ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਪਹਿਲੀ

(ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ ਦੀ ਪ੍ਰਸਤਾਵਨਾ)

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਪਹਿਲੀ

(ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ ਦੀ ਪ੍ਰਸਤਾਵਨਾ)

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. I (in Punjabi)

Kavi Churamani Bhai Santokh Singh

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਪਹਿਲੀ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

© ਭਾਸ਼ਾ ਵਿਭਾਗ, ਪੰਜਾਬ

ਪਹਿਲੀ ਐਡੀਸ਼ਨ : 1989
ਦੂਜੀ ਐਡੀਸ਼ਨ : 2011
ਕਾਪੀਆਂ : 5000
ਕੀਮਤ : 129/- ਰੁਪਏ

1120 - ਹ.ਪੁ. - 1570

ਪ੍ਰਕਾਸ਼ਕ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ
ਛਾਪਕ : ਰਾਹਤ ਆਫਸੈਟ ਪ੍ਰਿੰਟਰਜ਼, ਸ਼ਾਪ ਨੰ: 5-6-7, ਆਜ਼ਾਦ ਮਾਰਕੀਟ, ਬਡਹੇੜੀ, ਸੈਕਟਰ 41-ਡੀ, ਚੰਡੀਗੜ੍ਹ
ਰਾਹੀਂ : ਕੰਟਰੋਲਰ, ਛਪਾਈ ਤੇ ਸਟੇਸ਼ਨਰੀ ਵਿਭਾਗ, ਪੰਜਾਬ

ਦੋ ਸ਼ਬਦ

ਇਹ ਗੱਲ ਸਰਵ-ਪ੍ਰਵਾਨਤ ਹੈ ਕਿ ਸਿਰਫ਼ ਉਹ ਭਾਸ਼ਾ ਹੀ ਸਦੀਵ ਕਾਲ ਤੱਕ ਰਹਿ ਸਕਦੀ ਹੈ ਜਿਸ ਦਾ ਆਪਣਾ ਅਮੀਰ ਸਾਹਿਤਕ ਵਿਰਸਾ ਹੋਵੇ। ਮਹਾਨ ਸਾਹਿਤਕਾਰਾਂ ਦੀਆਂ ਸ਼ਾਹਕਾਰ ਰਚਨਾਵਾਂ, ਜਿੱਥੇ ਉਸ ਭਾਸ਼ਾ ਨੂੰ ਪ੍ਰਣਾਏ ਜਨ-ਸਮੂਹ ਦੇ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ, ਉੱਥੇ ਇਤਿਹਾਸ ਨੂੰ ਵੀ ਇਕ ਅਤਿ-ਅਮੋਲਕ ਵਸਤੂ ਵਾਂਗ ਸਾਂਭਕੇ ਅਗਲੇਰੀਆਂ ਪੀੜ੍ਹੀਆਂ ਤੱਕ ਪਹੁੰਚਾਉਂਦੀਆਂ ਹਨ।

ਭਾਸ਼ਾ ਵਿਭਾਗ, ਪੰਜਾਬ ਨੇ ਆਪਣੇ ਮੁੱਢਲੇ ਦੌਰ ਤੋਂ ਹੀ, ਆਪਣੇ ਫਰਜ਼ਨੂੰ ਪਹਿਚਾਣ ਕੇ ਪੰਜਾਬੀ ਸਾਹਿਤ, ਸਭਿਆਚਾਰ ਅਤੇ ਇਤਿਹਾਸ ਦੇ ਵਿਕਾਸ ਦੇ ਨਾਲ ਨਾਲ ਪੰਜਾਬੀਅਤ ਦੇ ਪਾਸਾਰ ਵਿਚ ਵੀ ਅਹਿਮ ਯੋਗਦਾਨ ਪਾਇਆ ਹੈ। ਜਿੱਥੇ ਵਿਭਾਗੀ ਪੱਧਰ ਉਤੇ ਕਈ ਅਹਿਮ ਕੋਸ਼ ਤਿਆਰ ਕਰਕੇ ਪ੍ਰਕਾਸ਼ਿਤ ਕੀਤੇ ਗਏ ਹਨ ਅਤੇ ਕਈ ਤਿਆਰੀ/ਛਪਾਈ ਅਧੀਨ ਹਨ, ਉੱਥੇ ਪੰਜਾਬੀ ਸਾਹਿਤ ਦਾ ਥੰਮ ਕਹੇ ਅਤੇ ਪ੍ਰਵਾਨੇ ਜਾਂਦੇ ਲੇਖਕਾਂ ਦੀਆਂ, ਮੌਲਿਕ ਅਤੇ ਬੁਨਿਆਦੀ ਪੁਸਤਕਾਂ ਦਾ ਰੁਤਬਾ ਰੱਖਣ ਵਾਲੀਆਂ ਮਹੱਤਵਪੂਰਨ ਅਨੁਵਾਦਿਕ ਅਤੇ ਸੰਪਾਦਿਤ ਪੁਸਤਕਾਂ ਦਾ ਵੀ ਪ੍ਰਕਾਸ਼ਨ ਅਤੇ ਪੁਨਰ ਪ੍ਰਕਾਸ਼ਨ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ। ਇਸ ਪਾਸੇ ਕੰਮ ਕਰਦਿਆਂ, ਵਿਭਾਗ ਨੇ ਬਹੁਤ ਸਾਰੀਆਂ ਦੁਰਲੱਭ ਅਤੇ ਸ਼ਾਹਕਾਰ ਪੁਸਤਕਾਂ ਦਾ ਪ੍ਰਕਾਸ਼ਨ ਕਰਕੇ ਪੰਜਾਬੀ ਸਾਹਿਤ ਦੇ ਵਿਦਵਾਨ ਪਾਠਕਾਂ ਤੱਕ ਪਹੁੰਚਾਇਆ ਹੈ।

'ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ', ਕਵੀ ਚੂੜਾਮਣੀ ਭਾਈ ਸੰਤੋਖ ਸਿੰਘ ਜੀ ਦੀ ਕਲਮ 'ਚੋਂ ਉਪਜੀ ਵੱਡਮੁੱਲੀ ਪੁਸਤਕ ਹੈ। ਭਾਈ ਸਾਹਿਬ ਖੋਜੀ ਬਿਰਤੀ ਵਾਲੇ ਉੱਚ-ਪ੍ਰਤਿਭਾਸ਼ਾਲੀ ਅਤੇ ਮਹਾਂ-ਵਿਦਵਾਨ ਕਵੀ ਸਨ। ਕਈ ਭਾਸ਼ਾਵਾਂ ਦੇ ਗਿਆਤਾ ਭਾਈ ਸੰਤੋਖ ਸਿੰਘ ਜੀ ਜਿੱਥੇ ਆਪਣੀਆਂ ਰਚਨਾਵਾਂ ਨੂੰ ਕਲਾਤਮਕ ਚਮਤਕਾਰਾਂ ਨਾਲ ਭਰ ਦਿੰਦੇ ਸਨ ਉਥੇ ਹਰ ਤੱਥ ਦੇ ਅੰਤਿਮ ਸਿਰੇ ਤੱਕ ਪਹੁੰਚ ਕੇ ਉਸ ਦੀ ਖੋਜ ਪੜਤਾਲ ਕਰਦੇ ਸਨ। ਉਨ੍ਹਾਂ ਦੀ ਪ੍ਰਤਿਭਾ ਦੇ ਅਜਿਹੇ ਕਮਾਲ ਕਾਰਨ ਹੀ ਉਨ੍ਹਾਂ ਦੀਆਂ ਰਚਨਾਵਾਂ ਨੂੰ ਗ੍ਰੰਥ ਦਾ ਦਰਜਾ ਹਾਸਲ ਹੈ।

'ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ' ਭਾਈ ਵੀਰ ਸਿੰਘ ਜੀ ਦੁਆਰਾ ਸੰਪਾਦਿਤ ਕੀਤਾ ਗਿਆ ਧਾਰਮਿਕ, ਸਾਹਿਤਕ ਅਤੇ ਇਤਿਹਾਸਕ ਮਹੱਤਤਾ ਰੱਖਣ ਵਾਲਾ ਮੁੱਲਵਾਨ ਗ੍ਰੰਥ ਹੈ। ਇਹ ਗ੍ਰੰਥ, ਭਾਈ ਸੰਤੋਖ ਸਿੰਘ ਜੀ ਦੁਆਰਾ ਰਚਿਤ ਕੀਤੇ ਗਏ 'ਗੁਰੂ ਨਾਨਕ ਪ੍ਰਕਾਸ਼' ਅਤੇ 'ਗੁਰ ਪ੍ਰਤਾਪ ਸੂਰਜ' ਦੋ ਮਹਾਨ ਰਚਨਾਵਾਂ ਨੂੰ ਸੰਗਠਿਤ ਕਰਕੇ ਤਿਆਰ ਕੀਤਾ ਗਿਆ ਹੈ। ਇਸ ਗ੍ਰੰਥ ਨੂੰ ਸ਼ਬਦੀਜਾਮਾ ਪਹਿਨਾਉਣ ਲਈ, ਭਾਈ ਸੰਤੋਖ ਸਿੰਘ ਜੀ ਹੋਰਾਂ ਨੂੰ ਵੀਹ ਵਰ੍ਹੇ ਲੱਗੇ ਸਨ।

ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਸਾਹਿਤ, ਸਭਿਆਚਾਰ ਅਤੇ ਇਤਿਹਾਸ ਦੇ ਖੋਜੀਆਂ, ਵਿਦਵਾਨਾਂ ਅਤੇ ਪਾਠਕਾਂ ਦੀ ਮੰਗ ਅਤੇ ਲੋੜ ਨੂੰ ਮੁੱਖ ਰੱਖਕੇ, 'ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ' ਦੀ ਇਹ ਐਡੀਸ਼ਨ ਮੁੜ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ। ਇਸ ਗ੍ਰੰਥ ਦੀਆਂ 14 ਜਿਲਦਾਂ ਉਪਲੱਬਧ ਹਨ। ਉਮੀਦ ਹੈ ਪਾਠਕ ਵਿਭਾਗ ਦੇ ਇਸ ਉਪਰਾਲੇ ਤੋਂ ਭਰਪੂਰ ਲਾਭ ਉਠਾਉਣਗੇ।

ਬਲਬੀਰ ਕੌਰ
ਡਾਇਰੈਕਟਰ
ਭਾਸ਼ਾ ਵਿਭਾਗ, ਪੰਜਾਬ

ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥

ਸੂਚੀ ਪੱਤ੍ਰ

ਵਿਸ਼ਯ	ਪੰਨਾ
ਮੁੱਢਲੀ ਗੱਲ	੧
੧. ਭੂਮਿਕਾ ਪਹਿਲੀ ਵੇਰ ਦੀ।	੯
ਭੂਮਿਕਾ ਦੂਜੀ ਵਾਰ ਦੀ।	੨੩
ਭੂਮਿਕਾ ਤੀਜੀ ਵਾਰ ਦੀ।	੨੫
੨. ਮੁਖਬੰਧ।	੨੭
ਸਿੱਖ ਈਮਾਨ ਇਤਿਹਾਸ ਆਸ਼੍ਰਿਤ ਨਹੀਂ।	੨੭
ਸਿਖ ਧਰਮ ਵਿਚ ਇਤਿਹਾਸ।	੩੪
ਇਤਿਹਾਸ ਦੇ ਰੂਪ।	੩੫
੧. ਸਾਰੰਸ਼ਿਕ ਇਤਿਹਾਸ।	੩੬
੨. ਸਵਿਸਥਾਰਿਕ ਇਤਿਹਾਸ।	੫੨
੩. ਵਿਗ੍ਯਾਨਿਕ ਇਤਿਹਾਸ।	੫੬
੪. ਕੋਮਲ ਉਨਰੀ ਇਤਿਹਾਸ।	੫੭
੫. ਸਰਵ ਪ੍ਰਿਯ ਇਤਿਹਾਸ।	੬੭
ਜੀਵਨ ਕਥਾ ਸੰਬੰਧੀ।	੮੪
੩. ਕਵੀ ਜੀ ਦਾ ਜੀਵਨ।	੮੬
੧. ਜਨਮ ਭੂਮਿ।	੮੬
੨. ਵਿਦ੍ਯਾ-ਅੰਮ੍ਰਿਤਸਰ ਨਿਵਾਸ।	੮੯
੩. ਕਵੀ ਜੀ ਦਾ ਵਿਦ੍ਯਾ ਦਾੜਾ।	੯੦
੪. ਸੰਸਕ੍ਰਿਤ ਵਿਦ੍ਯਾ।	੯੩
੫. ਬੁੜੀਏ ਨਿਵਾਸ।	੯੩
੬. 'ਨਾਮ ਕੋਸ਼' ਤੇ 'ਨਾਃ ਪ੍ਰਕਾਸ਼'।	੯੬
੭. ਪਟਿਆਲਾ ਨਿਵਾਸ।	੯੯
੮. ਕੈਥਲ ਨਿਵਾਸ।	੧੦੪
੯. ਕੈਥਲ ਤੇ ਮਹਾਰਾਜ ਭਾਈ ਉਦਯ ਸਿੰਘ।	੧੦੭
੧੦. ਕਵੀ ਜੀ ਦਾ ਮਹਾਰਾਜ ਭਾਈ ਉਦਯ ਸਿੰਘ ਜੀ ਨਾਲ ਸਨੇਹ।	੧੨੨
੧੧. ਦੁੱਧੀਂ ਨਹਾਉਣਾ।	੧੨੩
੧੨. ਗ੍ਰੰਥ।	੧੨੪
ੳ. ਨਾਮ ਕੋਸ਼। ਅ. ਨਾਨਕ ਪ੍ਰਕਾਸ਼।	੧੨੪
ੲ. ਗਰਥ ਗੰਜਨੀ।	੧੨੫
ਸ. ਵਾਲਮੀਕੀ ਰਾਮਾਯਣ।	੧੨੬
ਹ. ਆਤਮ ਪੁਰਾਣ ਦਾ ਟੀਕਾ।	੧੩੩
ਕ. ਗੁਰ ਪ੍ਰਤਾਪ ਸੂਰਜ।	੧੩੫
੧੩. ਕਵੀ ਜੀ ਦੇ ਹੋਰ ਰੁਝੇਵੇਂ।	੧੩੫
੧੪. ਦਿਨ ਚਰ੍ਯਾ।	੧੩੬
੧੫. ਚਰਚਾ।	੧੩੭
੧੬. ਗੁਰ ਪ੍ਰਤਾਪ ਸੂਰਜ ਗ੍ਰੰਥ।	੧੩੮
੧੭. ਕਥਾ।	੧੪੩
੧੮. ਗੁਃ ਪ੍ਰਃ ਸੂਃ ਕਿਸ ਪ੍ਰਭਾਵ ਹੇਠ ਲਿਖਿਆ ਗਿਆ ?	੧੪੬
੧੯. ਗ੍ਰੰਥ ਰਚਨਾਂ ਵਿਚ ਈਮਾਨਦਾਰੀ	੧੫੧
੨੦. ਕਵੀ ਜੀ ਦੇ ਸਫਰ।	੧੫੩
੨੧. ਰਾਮਰਾਇ ਦੀਆਂ ਕਰਾਮਾਤਾਂ।	੧੫੫
੨੨. ਗੁਰੂ ਆਰਾਧਨਾ।	੧੫੭
੨੩. ਕੈਥਲ ਦੀ ਲੁੱਟ।	੧੫੮
੨੪. ਸ੍ਰੀ ਹਰਿਮੰਦਰ ਜੀ ਦੀ ਅੰਤਮ ਯਾਤ੍ਰਾ।	੧੫੯
੨੫. ਕਵੀ ਜੀ ਦਾ ਚਲਾਣਾ।	੧੬੦
੨੬. ਕਵੀ ਜੀ ਦੀ ਯਾਦਗਾਰ ਤੇ ਸਿੱਖਾਂ ਦੀ ਅਨਰਾਹਿਲੀ।	੧੬੧
੨੭. ਕਵੀ ਜੀ ਦੀ ਇਸ਼ਟ ਪਤੀ।	੧੬੨
੨੮. ਕਵੀ ਜੀ ਦਾ ਪਰਿਵਾਰ।	੧੬੮

ਵਿਸ਼ਯ	ਪੰਨਾ	ਵਿਸ਼ਯ	ਪੰਨਾ
੨੯. ਕਵੀ ਜੀ ਦੇ ਜਮਾਤੀ ਤੇ ਸ਼ਾਗਿਰਦ।	੧੭੦	੮. ਨਗਰ ਸ਼ੋਭਾ।	੨੨੮
੩੦. ਅਸਲੀ ਗੁ: ਪ੍ਰ: ਸੂਰਜ।	੧੭੪	੯. ਸਤੋਤ੍ਰ।	੨੨੯
੩੧. ਗੁ: ਪ੍ਰ: ਸੂ: ਗ੍ਰੰਥ ਦੇ ਸੋਮੇ।	੧੭੬	੧੦. ਸਮੱਸਜਾ ਪੂਰਤੀ।	੨੩੧
੪. ਕਵੀ ਜੀ ਦੀ ਕਵਿਤਾ।	੧੯੩	੧੧. ਆਮ ਵਾਕਫੀਅਤ।	੨੩੩
੧. ਬੋਲੀ।	੧੯੩	੧੨. ਧਿਆਨ ਮੂਰਤਿ।	੨੪੩
੨. ਛੰਦ।	੧੯੫	੧੩ ਗੁਰਜਸ ਦੇ ਦੁਰਲਭ ਛੰਦ।	੨੪੬
੩. ਰਸ।	੨੦੧	**੫. ਜ਼ਰੂਰੀ ਗਲਾਂ।**	੨੫੨
੪. ਅਲੰਕਾਰ।	੨੦੮	੧. ਪਾਠਾਂਤ੍ਰ ਭੇਦ।	੨੫੨
੫. ਵਿਸ਼ੇਸ਼ ਚਮਤਕਾਰ।	੨੧੪	੨. ਛੰਦ ਜਾਂ ਵਿਰਾਮ।	੨੫੩
੬. ਰੁਤ ਵਰਣਨ।	੨੧੮	੩. ਪ੍ਰਯਾਯ।	੨੫੪
੭. ਕੁਦਰਤੀ ਨਜ਼ਾਰੇ।	੨੨੩	੪. ਪਦ ਜੋੜ, ਸੰਕੇਤ।	੨੫੪

—o—

ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥

ਗੁਰੂਜਨੋਤੀ

ਸਾਹਿਬ ਸ੍ਰੀ ਗੁਰੂ ਨਾਨਕ ਦੇਵ
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ

ਜੀ ਦੀ

ਪਰਮ ਪਵਿੱਤ੍ਰ ਸੇਵਾ ਵਿਚ

ਸਮਰਪਨ

ਅਪਨੀ ਸ਼ੈ ਕੁਈ ਅਰਪੀਏ ਤਾਂ ਓ 'ਸਮਰ੍ਪਣ' ਹੋਇ;
ਅੱਗੇ ਹੀ ਜੋ ਆਪ ਦੀ ਅਰਪਣ ਕਿੰਵ ਹੋ ਸੋਇ!
ਔਪਰ ਮਾਲੀ ਦੇਖੀਏ ਮਾਲਿਕ-ਚਿਮਨੋਂ ਤੋੜਿ
ਫੁਲ ਮਾਲਿਕ ਨੂੰ ਅਰਪਦਾ ਸਿਰ ਨਿਵਾਇ ਹਥ ਜੋੜਿ।
ਮਾਲਿਕ ਸਭ ਕੁਛ ਜਾਣਦਾ ਪਰ ਲੈ ਹੋਇ ਨਿਹਾਲ,
ਰੀਝੇ 'ਅਰਪਨ ਅਦਾਅ' ਤੇ ਬਿਰਦ ਆਪਣਾ ਪਾਲ।
ਤਜੋਂ ਹੱਥ ਜੋੜੇ, ਸਿਰ ਨਿਵੇਂ, ਲਾਜ ਭਰੇ ਦਿਲ ਨੈਣ,
ਚਾਉ-ਸਮਰਪਨ ਉਠ ਰਿਹਾ ਤੇਰਾ ਤੁਧ ਨੂੰ ਦੇਣ।
ਚਾਉ-ਸਮਰਪਨ ਰੁਕੇ ਨਾਂ, ਲਾਜ ਨ ਆਗਜਾ ਦੇਇ,
ਮੂਰਖ ਦਿਲਾਂ ਦੇ ਜਾਣੂਆ ! ਆਪੇ ਹੀ ਲਖਿ ਲੇਇ।

ਸੰਪਾਦਿਕ

ਗ੍ਰੰਥਾਵਲੀ ਦੀ ਸੂਚੀ ਪਤ੍ਰਿਕਾ।

ਨੰਬਰ	ਵਿਭਾਗ	ਕਥਾ	ਅੰਕਲਾ ਪੰਨਾ
੧	ਪ੍ਰਸ੍ਤਾਵਨਾ	ਭੂਮਿਕਾ, ਮੁਖਬੰਧ, ਕਵੀ ਜੀਵਨੀ ਕਵੀ ਕਾਵ੍ਯ ਆਦਿ	੨੫੬*
੨	ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਪੂਰਬਾਰਧ ਦੇ ਪਹਿਲੇ ੩੦ ਅਧ੍ਯਾਯ।	ਸ਼੍ਰੀ ਗੁਰ ਨਾਨਕ ਦੇਵ ਜੀ।	੩੯੬
੩	ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਪੂਰਬਾਰਧ ਦੇ ਪਿਛਲੇ ੪੩ ਅਧ੍ਯਾਯ।	,,	੭੬੮
੪	ਸ਼੍ਰੀ ਗੁਰ ਨਾਨਕ ਪ੍ਰਕਾਸ਼ ਉਤਰਾਰਧ ਸਮਾੱਪ੍ਤ।	,,	੧੨੬੦
੫	ਸ਼੍ਰੀ ਗੁਰ ਪ੍ਰਤਾਪ ਸੂਰਜ ਰਾਸ਼ਿ ੧ ਤੇ ੨ ਦੇ ਅੰਸੂ ੨੮।	ਸ਼੍ਰੀ ਗੁਰੂ ਅੰਗਦ ਦੇਵ ਜੀ ਤੋਂ ਸ਼੍ਰੀ ਗੁਰੂ ਅਰਜਨ ਦੇਵ ਜੀ।	੧੭੬੦
੬	ਸ਼੍ਰੀ ਗੁਰ ਪ੍ਰਤਾਪ ਸੂਰਜ ਰਾਸ਼ਿ ੨ ਦੇ ਅੰਸੂ ੨੯ ਤੋਂ ਰਾਸ ੪ ਦੇ ਅੰਸੂ ੧੮।	ਸ਼੍ਰੀ ਗੁਰੂ ਅਰਜਨ ਦੇਵ ਜੀ।	੨੩੦੦
੭	ਸ਼੍ਰੀ ਗੁਰ ਪ੍ਰਤਾਪ ਸੂਰਜ ਰਾਸ਼ਿ ੪ ਦੇ ਅੰਸੂ ੧੯ ਤੋਂ ਰਾਸ਼ਿ ੫ ਸਮਾਪਤ।	ਸ਼੍ਰੀ ਗੁਰੂ ਅਰਜਨ ਦੇਵ ਜੀ ਤੇ ਸ਼੍ਰੀ ਗੁਰੂ ਹਰਿਗੋਵਿੰਦ ਜੀ।	੨੭੭੬
੮	ਸ਼੍ਰੀ ਗੁਰ ਪ੍ਰਤਾਪ ਸੂਰਜ ਰਾਸਿ ਛੇਵੀਂ ਤੇ ਸੱਤਵੀਂ।	ਸ਼੍ਰੀ ਗੁਰੂ ਹਰਿਗੋਵਿੰਦ ਜੀ।	੩੩੦੬
੯	ਸ਼੍ਰੀ ਗੁਰ ਪ੍ਰਤਾਪ ਸੂਰਜ ਰਾਸ਼ਿ ਅੱਠਵੀਂ ਤੋਂ ਦਸਵੀਂ ਦੇ ਅੰਸੂ ੧੪।	ਸ਼੍ਰੀ ਗੁਰੂ ਹਰਿਗੋਵਿੰਦ ਜੀ ਤੇ ਸ਼੍ਰੀ ਗੁਰੂ ਹਰਿ ਰਾਇ ਜੀ।	੩੯੨੨
੧੦	ਸ਼੍ਰੀ ਗੁਰ ਪ੍ਰਤਾਪ ਸੂਰਜ ਰਾਸ਼ਿ ੧੦ ਦੇ ਅੰਸੂ ੧੫ ਤੋਂ ਰਾਸ਼ਿ ੧੨ ਦੇ ਅੰਸੂ ੩੧।	ਸ਼੍ਰੀ ਗੁਰੂ ਹਰਿ ਰਾਇ ਜੀ ਤੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ।	੪੩੫੦
੧੧	ਸ਼੍ਰੀ ਗੁਰ ਪ੍ਰਤਾਪ ਸੂਰਜ ਰਾਸ਼ਿ ੧੨ ਦੇ ਅੰ: ੩੨ ਤੋਂ ਰੁਤ ੨ ਦੇ ਅੰ: ੩੨।	ਸ਼੍ਰੀ ਗੁਰੂ ਤੇਗ ਬਹਾਦਰ ਜੀ ਤੇ ਸ਼੍ਰੀ ਗੁਰੂ ਗੋਵਿੰਦ ਸਿੰਘ ਜੀ।	੪੮੨੬
੧੨	ਸ਼੍ਰੀ ਗੁਰ ਪ੍ਰਤਾਪ ਸੂਰਜ ਰੁਤਿ ੨ ਦੇ ਅੰਸੂ ੩੩ ਤੋਂ ਰੁਤਿ ੪ ਦੇ ਅੰਸੂ ੩੭।	ਸ਼੍ਰੀ ਗੁਰੂ ਗੋਵਿੰਦ ਸਿੰਘ ਜੀ।	੫੩੬੦
੧੩	ਸ਼੍ਰੀ ਗੁਰ ਪ੍ਰਤਾਪ ਸੂਰਜ ਰੁਤਿ ੪ ਦੇ ਅੰਸੂ ੩੮ ਤੋਂ ਰੁਤ ੬ ਦੇ ਅੰ: ੩੩।	,,	੫੮੬੮
੧੪	ਸ਼੍ਰੀ ਗੁਰ ਪ੍ਰਤਾਪ ਸੂਰਜ ਰੁਤਿ ੬ ਦੇ ਅੰਸੂ ੩੪ ਤੋਂ ਦੂਜਾ ਐਨ ਸਮਾਪਤ।	,,	੬੪੧੨

*ਪ੍ਰਸਾਵਨਾ ੨੫੬ ਪੰਨੇ ਤੇ ਸਮਾਪਤ ਹੋ ਜਾਂਦੀ ਹੈ, ਅਗੋਂ ਜਿਲਦ ਨੰਬਰ ੨ ਪੰਨਾ ੨੫੭ ਤੋਂ ਨਹੀਂ ਪਰ ਪੰਨਾ ੧ ਤੋਂ ਆਰੰਭ ਹੋ ਜਾਂਦੀ ਹੈ, ਇਹ ਪੰਨਾ ਫਿਰ ੧੪ਵੀਂ ਪੋਥੀ ਦੇ ਅੰਤ ਤਕ ਲਗਾਤਾਰ ਜਾਰੀ ਰਹਿੰਦਾ ਹੈ। ਸੋ ਸਮਗ੍ਰ ਗ੍ਰੰਥ ਦੇ ਪੰਨੇ ਹੋਏ ੬੪੧੨+੨੫੬=੬੬੬੮।

ਮੁੱਢਲੀ ਗੱਲ

ਪੰਜਾਬੀ ਭਾਸ਼ਾ, ਸਾਹਿੱਤ, ਸਭਿਆਚਾਰ ਅਤੇ ਇਤਿਹਾਸ ਦੇ ਵਿਕਾਸ ਲਈ ਭਾਸ਼ਾ ਵਿਭਾਗ ਸ਼ੁਰੂ ਤੋਂ ਹੀ ਯਤਨ ਕਰਦਾ ਆ ਰਿਹਾ ਹੈ। ਪੰਜਾਬ ਦੇ ਸਾਹਿਤ, ਸਭਿਆਚਾਰ ਅਤੇ ਇਤਿਹਾਸ ਨਾਲ ਸਬੰਧਤ ਮੌਲਿਕ, ਸੰਪਾਦਿਤ ਅਤੇ ਅਨੁਵਾਦਿਤ ਪੁਸਤਕਾਂ ਦਾ ਪ੍ਰਕਾਸ਼ਨ ਅਤੇ ਪੁਨਰ-ਪ੍ਰਕਾਸ਼ਨ, ਇਨ੍ਹਾਂ ਉਪਰਾਲਿਆਂ ਵਿਚੋਂ ਇਕ ਹੈ। ਵਿਭਾਗੀ ਪੱਧਰ ਤੇ ਸ਼ਬਦ ਕੋਸ਼ ਅਤੇ ਵਿਸ਼ਵਕੋਸ਼ ਤਿਆਰ ਕਰਨ ਦੀਆਂ ਸਕੀਮਾਂ ਨੂੰ ਵੀ ਸਫ਼ਲਤਾ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਦੁਰਲੱਭ ਅਤੇ ਪੁਰਾਤਨ ਪ੍ਰਕਾਸ਼ਿਤ ਅਤੇ ਅਣ-ਪ੍ਰਕਾਸ਼ਿਤ ਪੁਸਤਕਾਂ ਦੇ ਪ੍ਰਕਾਸ਼ਨ ਅਤੇ ਮੁੜ ਛਾਪਣ ਵਲ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਭਾਈ ਕਾਨ੍ਹ ਸਿੰਘ ਰਚਿਤ 'ਮਹਾਨ ਕੋਸ਼', ਗੁਰੂ ਗ੍ਰੰਥ ਸਾਹਿਬ ਦਾ ਫ਼ਰੀਦਕੋਟ ਵਾਲਾ ਟੀਕਾ ਮੁੜ-ਪ੍ਰਕਾਸ਼ਿਤ ਕੀਤੇ ਗਏ ਕੁਝ ਕੁ ਅਣਮੋਲ ਸਾਹਿਤਕ ਰਤਨ ਹਨ। ਹੁਣ ਇਸ ਹੀ ਸਕੀਮ ਅਧੀਨ 'ਗੁਰ ਪ੍ਰਤਾਪ ਸੂਰਜ ਗ੍ਰੰਥ' ਪੁਨਰ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ। ਭਾਈ ਵੀਰ ਸਿੰਘ ਜੀ ਦੁਆਰਾ ਸੰਥਯਾ ਪੋਥੀਆਂ ਦੇ ਰੂਪ ਵਿਚ ਪ੍ਰਕਾਸ਼ਤ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ ਇਸ ਲੜੀ ਦਾ ਅਗਲਾ ਸੁੱਚਾ ਮੋਤੀ ਹੈ। ਭਾਵੇਂ ਉਹ ਟੀਕਾ ਅਧੂਰਾ ਹੈ, ਪਰ ਅਨੁਭਵੀ ਮਹਾਂਪੁਰਸ਼ ਦੁਆਰਾ ਤਿਆਰ ਕੀਤਾ ਗਿਆ ਹੋਣ ਕਾਰਨ ਟੀਕਾ-ਸਾਹਿਤ ਵਿਚ ਵਿਸ਼ੇਸ਼ ਥਾਂ ਰੱਖਦਾ ਹੈ।

'ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ' ਭਾਈ ਵੀਰ ਸਿੰਘ ਦੁਆਰਾ ਸੰਪਾਦਿਤ ਕਵੀ ਚੂੜਾਮਣੀ ਭਾਈ ਸੰਤੋਖ ਸਿੰਘ ਦੀਆਂ ਦੋ ਰਚਨਾਵਾਂ-'ਗੁਰੂ ਨਾਨਕ ਪ੍ਰਕਾਸ਼' ਅਤੇ 'ਗੁਰ ਪ੍ਰਤਾਪ ਸੂਰਜ' ਦਾ ਮਿਲਵਾਂ ਸੰਗ੍ਰਹਿ ਹੈ। ਇਹ ਇਤਿਹਾਸਕ ਅਤੇ ਸਾਹਿਤਕ ਮਹੱਤਵ ਵਾਲੇ ਗ੍ਰੰਥ ਕਵੀ ਜੀ ਦੇ 20 ਵਰ੍ਹਿਆਂ ਦੀ ਘਾਲਣਾ ਦਾ ਸਿੱਟਾ ਹਨ।

ਭਾਈ ਸੰਤੋਖ ਸਿੰਘ ਇਤਿਹਾਸਕ ਖੋਜ ਦੀ ਬਿਰਤੀ ਵਾਲੇ ਸੁਲਝੇ ਅਤੇ ਗੰਭੀਰ ਵਿਦਵਾਨ ਕਵੀ ਸਨ। ਉਨ੍ਹਾਂ ਨੂੰ ਕਈਆਂ ਭਾਸ਼ਾਵਾਂ ਦਾ ਗਿਆਨ ਸੀ ਅਤੇ ਹਰ ਤੱਥ ਦੀ ਤਹਿ ਤਕ ਪਹੁੰਚਣ ਦੀ ਉਨ੍ਹਾਂ ਵਿਚ ਕਮਾਲ ਦੀ ਪ੍ਰਤਿਭਾ ਸੀ। ਉਨ੍ਹਾਂ ਦਾ ਜਨਮ ਭਾਈ ਦੇਵਾ ਸਿੰਘ ਦੇ ਘਰ ਰਾਜਦੇਵੀ ਦੀ ਕੁਖੋਂ ਸੰਮਤ 1845 ਬਿ: ਵਿਚ ਹੋਇਆ। ਉਨ੍ਹਾਂ ਦਾ ਪਰਿਵਾਰ ਨੂਰਦੀ (ਜ਼ਿਲ੍ਹਾ ਅੰਮ੍ਰਿਤਸਰ) ਦਾ ਨਿਵਾਸੀ ਸੀ। ਪਿਤਾ ਦੇਵਾ ਸਿੰਘ ਦੀ ਤੀਬਰ ਇੱਛਾ ਸੀ ਕਿ ਉਨ੍ਹਾਂ ਦਾ ਪੁੱਤਰ ਪੜ੍ਹ ਲਿਖ ਕੇ ਵਿਦਵਾਨ ਬਣੇ ਅਤੇ ਗੁਰਮਤਿ ਅਤੇ ਸਿੱਖ ਇਤਿਹਾਸ ਦੀ ਖੋਜ ਤੇ ਗੁਰਬਾਣੀ ਦੀ ਵਿਆਖਿਆ ਕਰੇ। ਇਸ ਲਈ ਉਨ੍ਹਾਂ ਨੇ ਕੋਸ਼ਿਸ਼ ਕਰ ਕੇ ਨਿਰਮਲ ਪੰਥ ਵਿਚ ਉਸ ਵਕਤ ਪ੍ਰਸਿੱਧ ਵਿਦਵਾਨ ਗਿਆਨੀ ਸੰਤ ਸਿੰਘ ਪਾਸ ਬਾਲਕ ਸੰਤੋਖ ਸਿੰਘ ਨੂੰ ਪੜ੍ਹਨ ਲਈ ਛੱਡ ਦਿੱਤਾ। ਪੰਦਰ੍ਹਾਂ ਵਰ੍ਹੇ ਉਥੇ ਰਹਿ ਕੇ ਸੰਤੋਖ ਸਿੰਘ ਨੇ ਭਾਰਤੀ ਦਰਸ਼ਨ, ਕਾਵਿ ਸ਼ਾਸਤਰ ਅਤੇ ਗੁਰਮਤਿ ਦਾ ਗੰਭੀਰ ਅਧਿਐਨ ਕੀਤਾ। ਫਿਰ ਉਹ ਬੂੜੀਆ (ਜ਼ਿਲ੍ਹਾ ਅੰਬਾਲਾ) ਚਲੇ ਗਏ ਅਤੇ ਉਥੇ ਰਹਿ ਕੇ ਕਾਵਿ-ਸਿਰਜਨ ਵਿਚ ਪ੍ਰਵ੍ਰਿੱਤ ਹੋਏ। ਉਥੇ ਹੀ ਉਨ੍ਹਾਂ ਦੇ ਮਨ ਵਿਚ ਸਿੱਖ ਇਤਿਹਾਸ ਲਿਖਣ ਦੀ ਰੁੱਚੀ

ਪੈਦਾ ਹੋਈ। ਇਸ ਉਦੇਸ਼ ਦੀ ਪੂਰਤੀ ਲਈ ਉਨ੍ਹਾਂ ਨੇ 1880 ਬਿ: ਦੇ ਨੇੜੇ ਤੇੜੇ ਬੂੜੀਆ ਛੱਡ ਦਿੱਤਾ ਅਤੇ ਚਾਰ ਸਾਲ ਅਨੇਕ ਥਾਵਾਂ ਤੇ ਘੁੰਮਦੇ ਘੁੰਮਾਂਦੇ ਅਤੇ ਸਿੱਖ ਇਤਿਹਾਸ ਬਾਰੇ ਸਮਗ੍ਰੀ ਇਕੱਠੀ ਕਰਦੇ ਰਹੇ ਅਤੇ ਫਿਰ ਪਟਿਆਲੇ ਆ ਗਏ। ਉਨ੍ਹਾਂ ਦੀ ਵਿਦਵੱਤਾ ਦੀ ਪ੍ਰਸਿੱਧੀ ਤੋਂ ਪ੍ਰਭਾਵਿਤ ਹੋ ਕੇ ਕੈਥਲ ਰਿਆਸਤ ਦੇ ਰਾਜਾ ਉਦਯ ਸਿੰਘ ਨੇ ਉਨ੍ਹਾਂ ਨੂੰ ਆਪਣੇ ਪਾਸ ਬੁਲਾ ਲਿਆ ਅਤੇ ਕਵੀ ਜੀ ਆਪਣੇ ਅੰਤਿਮ ਛਿਣਾਂ ਤਕ ਉਥੇ ਹੀ ਰਹੇ। ਉਨ੍ਹਾਂ ਦਾ ਦੇਹਾਂਤ ਸੰਮਤ, 1900 ਵਿਚ ਹੋਇਆ। ਹੁਣ ਉਨ੍ਹਾਂ ਦੀ ਸੰਤਾਨ ਕੈਥਲ ਤੋਂ ਇਲਾਵਾ ਪਟਿਆਲੇ ਆਦਿ ਨਗਰਾਂ ਵਿਚ ਵੀ ਰਹਿੰਦੀ ਹੈ।

ਭਾਈ ਸੰਤੋਖ ਸਿੰਘ ਦੀਆਂ ਪ੍ਰਮਾਣਿਕ ਰੂਪ ਵਿਚ ਛੇ ਰਚਨਾਵਾਂ ਉਪਲਬਧ ਹਨ, ਜਿਵੇਂ ਨਾਮਕੋਸ਼, ਗਰਬ ਗੰਜਨੀ ਟੀਕਾ, ਬਾਲਮੀਕੀ ਰਾਮਾਇਣ, ਆਤਮ ਪੁਰਾਣ ਟੀਕਾ, ਗੁਰ ਨਾਨਕ ਪ੍ਰਕਾਸ਼ ਅਤੇ ਗੁਰਪ੍ਰਤਾਪ ਸੂਰਜ। ਇਨ੍ਹਾਂ ਵਿਚੋਂ ਪਹਿਲੀਆਂ ਚਾਰ ਅਨੁਵਾਦਿਤ ਜਾਂ ਆਧਾਰਿਤ ਰਚਨਾਵਾਂ ਹਨ ਅਤੇ ਅੰਤਲੇ ਦੋ ਪ੍ਰਬੰਧ-ਕਾਵਿ ਇਤਿਹਾਸ ਦੇ ਗੌਰਵ ਗ੍ਰੰਥ ਹਨ। ਇਨ੍ਹਾਂ ਦੋਹਾਂ ਪੁਸਤਕਾਂ ਨੂੰ ਹਥਲੇ ਗ੍ਰੰਥ ਵਿਚ ਇਕੱਠਿਆਂ ਸੰਕਲਿਤ ਕੀਤਾ ਗਿਆ ਹੈ। ਇਨ੍ਹਾਂ ਰਚਨਾਵਾਂ ਦੀ ਸੰਖੇਪ ਜਾਣਕਾਰੀ ਇਥੇ ਦੇ ਦੇਣਾ ਅਸੰਗਤ ਨਹੀਂ ਹੋਵੇਗਾ।

1) ਨਾਮਕੋਸ਼ :

ਮਹਾਂਕਵੀ ਦੀ ਇਹ ਪਹਿਲੀ ਪੁਸਤਕ ਸੰਸਕ੍ਰਿਤ ਦੇ ਸੁਪ੍ਰਸਿੱਧ ਕੋਸ਼ਕਾਰ ਅਮਰ ਸਿੰਘ ਦੀ 'ਅਮਰ ਕੋਸ਼' ਨਾਂ ਦੀ ਰਚਨਾ ਦਾ ਅਨੁਵਾਦ ਹੈ। ਇਸ ਦੀ ਰਚਨਾ ਦੀ ਸਮਾਪਤੀ 1878 ਬਿ: ਵਿਚ ਹੋਈ ਸੀ। ਅਨੁਵਾਦ ਹੁੰਦੇ ਹੋਇਆਂ ਵੀ ਇਸ ਵਿਚ ਕਵੀ ਦੀ ਮੌਲਿਕਤਾ ਝਲਕਦੀ ਹੈ। ਅਲੰਕਾਰ-ਵਿਧਾਨ ਵੀ ਉੱਤਮ ਹੈ। ਭਾਸ਼ਾ ਅਤੇ ਛੰਦ ਉਤੇ ਕਵੀ ਨੂੰ ਪੂਰਾ ਅਧਿਕਾਰ ਹਾਸਲ ਹੈ।

2) ਗੁਰੂ ਨਾਨਕ ਪ੍ਰਕਾਸ਼ :

ਇਹ ਕਵੀ ਦੀ ਪਹਿਲੀ ਮੌਲਿਕ ਰਚਨਾ ਹੈ. ਜਿਸ ਨੂੰ ਕਵੀ ਨੇ ਬੂੜੀਆ ਵਿਚ 1880 ਬਿ: ਵਿਚ ਮੁਕੰਮਲ ਕੀਤਾ। ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿਖਿਆ ਤੇ ਆਧਾਰਿਤ ਇਸ ਪ੍ਰਬੰਧਾਤਮਕ ਰਚਨਾ ਵਿਚ ਕੁਲ 9700 ਬੰਦ ਹਨ। ਇਹ ਅਗੋਂ ਦੋ ਭਾਗਾਂ ਵਿਚ ਵੰਡੀ ਹੋਈ ਹੈ। ਪੂਰਵਾਧਿਆਇ ਵਿਚ 73 ਅਤੇ ਉਤਰਾਧਿਆਇ ਵਿਚ 57 ਅਧਿਆਇ ਹਨ। ਇਸ ਗ੍ਰੰਥ ਲਈ ਕਵੀ ਨੇ ਜ਼ਿਆਦਾਤਰ ਸਮਗ੍ਰੀ ਜਨਮਸਾਖੀਆਂ ਅਤੇ 'ਮਹਿਮਾ ਪ੍ਰਕਾਸ਼' ਤੋਂ ਲਈ ਹੈ, ਪਰ ਜਿਥੇ ਕਿਤੇ ਕੋਈ ਤੱਥ ਉਨ੍ਹਾਂ ਦੀ ਬੁੱਧੀ ਨੂੰ ਨਹੀਂ ਜਚਿਆ, ਉਥੇ ਪੁਣਛਾਣ ਕੇ ਸਹੀ ਢੰਗ ਨਾਲ ਤੱਥ ਪੇਸ਼ ਕਰਨ ਦਾ ਯਤਨ ਕੀਤਾ ਹੈ। ਕਵੀ ਜੀ ਗੁਰੂ ਨਾਨਕ ਸਾਹਿਬ ਤੇ ਅਥਾਹ ਸ਼ਰਧਾ ਰਖਦੇ ਸਨ। ਇਸ ਲਈ ਇਸ ਇਤਿਹਾਸਿਕ ਕਾਵਿ-ਪ੍ਰਬੰਧ ਵਿਚ ਗੁਰੂ ਚਰਿਤ ਨੂੰ ਸ਼ਰਧਾਲੂ ਕਵੀ ਨੇ ਪੌਰਾਣਿਕ ਰੰਗਤ ਦੇ ਕੇ ਚਿਤਰਣ ਦੀ ਕੋਸ਼ਿਸ਼ ਕੀਤੀ ਹੈ। ਇਸ ਤਰ੍ਹਾਂ ਗੁਰੂ ਨਾਨਕ ਦੇਵ ਇਤਿਹਾਸ ਪੁਰਸ਼ ਹੁੰਦੇ ਹੋਇਆਂ ਵੀ ਅਵਤਾਰੀ ਸ਼ਕਤੀਆਂ ਵਾਲੇ ਧਰਤੀ ਤੇ ਉਤਰੇ ਖ਼ੁਦ ਬ੍ਰਹਮ ਰੂਪ ਸਨ। ਕਵੀ ਨੇ ਇਸ ਰਚਨਾ ਵਿਚ ਵਸਤੂ ਵਰਣਨ ਰਾਹੀਂ ਉਤਰੀ ਭਾਰਤ ਅਤੇ ਖ਼ਾਸ ਕਰਕੇ ਪੰਜਾਬ ਦੇ ਸਭਿਆਚਾਰ ਨੂੰ ਬੜੀ ਬਾਰੀਕੀ ਨਾਲ ਚਿਤਰਿਆ ਹੈ। ਇਸ ਵਿਚ ਭਾਈ ਜੀ ਨੇ ਨਵ-ਸਮਾਜਿਕ ਚੇਤਨਾ ਦਾ ਸੰਚਾਰ ਕਰਨ ਲਈ ਅਧਿਆਤਮਿਕ ਅਤੇ ਨੈਤਿਕ ਆਦਰਸ਼ਾਂ ਦੀ ਵਿਸਤਾਰ ਸਹਿਤ ਵਿਆਖਿਆ ਕੀਤੀ ਹੈ ਅਤੇ ਲੋਕ ਕਲਿਆਣ ਲਈ ਇਕ ਨਵੀਂ

ਸਾਂਸਕ੍ਰਿਤਕ ਜਾਗ੍ਰਤੀ ਨੂੰ ਉਤਸਾਹਿਤ ਕੀਤਾ ਹੈ। ਕਵੀ ਨੇ ਗੁਰੂ ਚਰਿਤ ਨੂੰ ਪੇਸ਼ ਕਰਦਿਆਂ ਬੜੇ ਕਲਾਤਮਕ ਢੰਗ ਨਾਲ ਆਦਿ ਤੋਂ ਅੰਤ ਤਕ ਸ਼ਾਂਤ ਰਸ ਦਾ ਇਕਸਾਰ ਪ੍ਰਵਾਹ ਚਲਦਾ ਰਖਿਆ ਹੈ। ਮੰਗਲਾਚਰਣ ਆਦਿ ਕੁਝ ਪ੍ਰਸੰਗਾਂ ਨੂੰ ਛੱਡ ਕੇ ਬਾਕੀ ਸਾਰੀ ਰਚਨਾ ਵਿਚ ਕਵੀ ਦੀ ਭਾਸ਼ਾ ਅਤੇ ਸ਼ੈਲੀ ਬੜੀ ਸੁਭਾਵਿਕ, ਸਰਲ ਅਤੇ ਉਮਾਹ ਭਰੀ ਹੈ। ਇਸ ਪ੍ਰਬੰਧ-ਕਾਵਿ ਵਿਚ ਜ਼ਿਆਦਾਤਰ ਦੋਹਰਾ ਅਤੇ ਚੌਪਈ ਦੀ ਵਰਤੋਂ ਕੀਤੀ ਗਈ ਹੈ, ਪਰ ਇਨ੍ਹਾਂ ਤੋਂ ਇਲਾਵਾ ਲਗਭਗ 20 ਪ੍ਰਕਾਰ ਦੇ ਹੋਰ ਛੰਦ ਵੀ ਵਰਤੇ ਗਏ ਹਨ। ਇਸ ਗ੍ਰੰਥ ਦੀ ਰਚਨਾ ਨਾਲ ਭਾਈ ਸੰਤੋਖ ਸਿੰਘ ਨੂੰ ਸ੍ਰੇਸ਼ਠ ਕਵੀ ਦੇ ਰੂਪ ਵਿਚ ਮਾਨਤਾ ਪ੍ਰਾਪਤ ਹੋਈ।

3) ਗਰਬ ਗੰਜਨੀ ਟੀਕਾ :

ਇਹ ਇਕ ਪ੍ਰਕਾਰ ਦਾ ਵਿਸਤਰਿਤ ਟੀਕਾ ਹੈ ਜਿਸ ਵਿਚ 'ਜਪੁਜੀ ਸਾਹਿਬ' ਦੇ ਅਧਿਆਤਮਿਕ ਅਤੇ ਸਾਹਿਤਕ ਪੱਖ ਨੂੰ ਬੜੀ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ। ਉਦਾਸੀ ਮਤ ਦੇ ਸੁਆਮੀ ਆਨੰਦਘਨ ਦੇ ਟੀਕੇ ਵਿਚ ਦਰਜ ਹੰਕਾਰ ਭਰੇ ਬਚਨਾ ਦੇ ਪ੍ਰਤੀਕਰਮ ਵਜੋਂ ਰਾਜਾ ਉਦਯ ਸਿੰਘ ਨੇ ਭਾਈ ਸੰਤੋਖ ਸਿੰਘ ਨੂੰ ਜਪੁਜੀ ਦਾ ਇਕ ਵਿਲੱਖਣ ਅਤੇ ਵਿਦਵੱਤਾ-ਪੂਰਣ ਟੀਕਾ ਤਿਆਰ ਕਰਨ ਲਈ ਪ੍ਰੇਰਨਾ ਦਿੱਤੀ। ਇਸ ਦੇ ਫਲਸਰੂਪ 1886 ਬਿ: ਵਿਚ ਕਵੀ ਜੀ ਨੇ ਇਹ ਟੀਕਾ ਮੁਕੰਮਲ ਕੀਤਾ। ਵਿਚਾਰਧਾਰਕ ਦ੍ਰਿਸ਼ਟੀ ਤੋਂ ਜਪੁਜੀ ਦੀ ਵਿਆਖਿਆ ਕਵੀ ਨੇ ਵੇਦਾਂਤ ਦੇ ਸੰਦਰਭ ਵਿਚ ਹੀ ਕੀਤੀ ਹੈ। ਪਰ ਇਸ ਦਾ ਵਿਸ਼ੇਸ਼ ਮਹੱਤਵ ਇਸ ਗੱਲ ਵਿਚ ਹੈ ਕਿ ਕਵੀ ਨੇ ਪਹਿਲੀ ਵਾਰ ਜਪੁਜੀ ਦੀ ਸਾਹਿਤਕ ਮਹਾਨਤਾ ਨੂੰ ਸਪਸ਼ਟ ਕੀਤਾ ਹੈ। ਕਵੀ ਨੇ ਜਪੁਜੀ ਦੀ ਹਰ ਤੁੱਕ ਵਿਚੋਂ ਕੋਈ ਨ ਕੋਈ ਅਲੰਕਾਰ ਲਭਿਆ ਹੈ ਅਤੇ ਉਨ੍ਹਾਂ ਅਲੰਕਾਰਾਂ ਦੇ ਲੱਛਣ ਦੇ ਕੇ ਵਿਆਖਿਆ ਵੀ ਕੀਤੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਉਨ੍ਹਾਂ ਨੇ ਕਈ ਭਾਰਤੀ ਕਾਵਿ ਸ਼ਾਸਤ੍ਰੀ ਗ੍ਰੰਥਾਂ ਤੋਂ ਵੀ ਸਹਾਇਤਾ ਲਈ ਹੈ। ਅਲੰਕਾਰਾਂ ਤੋਂ ਇਲਾਵਾ ਕਾਵਿ-ਗੁਣਾਂ, ਸ਼ਬਦ-ਸ਼ਕਤੀਆਂ ਦਾ ਵੀ ਵਿਸ਼ਲੇਸ਼ਣ ਕੀਤਾ ਹੈ। ਇਸ ਤਰ੍ਹਾਂ ਪੰਜਾਬ ਵਿਚ ਲਿਖੀ ਗਈ ਇਹ ਪਹਿਲੀ ਰਚਨਾ ਹੈ ਜਿਸ ਵਿਚ ਕਿਸੇ ਰਚਨਾ ਦਾ ਕਾਵਿ ਸ਼ਾਸਤ੍ਰੀ ਅਧਿਐਨ ਕੀਤਾ ਗਿਆ ਹੈ। ਇਸ ਰਾਹੀਂ ਕਵੀ ਸੰਤੋਖ ਸਿੰਘ ਇਕ ਸਾਹਿੱਤ ਆਚਾਰਯ ਦੇ ਰੂਪ ਵਿਚ ਸਾਹਮਣੇ ਆਉਂਦੇ ਹਨ।

4) ਬਾਲਮੀਕੀ ਰਾਮਾਇਣ :

'ਗਰਬ ਗੰਜਨੀ' ਦੀ ਰਚਨਾ ਤੋਂ ਬਾਅਦ ਭਾਈ ਸੰਤੋਖ ਸਿੰਘ ਨੇ ਰਾਜਾ ਉਦਯ ਸਿੰਘ ਦੀ ਪ੍ਰੇਰਣਾ ਦੇ ਫਲਸਰੂਪ 'ਬਾਲਮੀਕੀ ਰਾਮਾਇਣ' ਦਾ ਕਵਿਤਾ ਵਿਚ ਅਨੁਵਾਦ ਕੀਤਾ। ਇਸ ਦਾ ਕਥਾ-ਵਸਤੂ, ਚਰਿਤਰ-ਚਿਤਰਣ, ਵਸਤੂ-ਵਰਣਨ ਅਤੇ ਭਾਵ ਅਭਿਵਿਅਕਤੀ ਮੂਲ ਅਨੁਸਾਰ ਹੀ ਰਹੀ ਹੈ, ਪਰ ਕਵੀ ਦੀ ਸਰਸ ਅਤੇ ਸਰਲ ਭਾਸ਼ਾ ਤੇ ਸ਼ੈਲੀ ਨੇ ਇਸ ਨੂੰ ਮੌਲਿਕ ਰਚਨਾ ਦਾ ਰੂਪ ਪ੍ਰਦਾਨ ਕਰ ਦਿੱਤਾ ਹੈ। ਇਹ ਕਵੀ ਦੀ ਪ੍ਰਤਿਭਾ ਦਾ ਉਜਲਾ ਨਮੂਨਾ ਹੈ।

(5) ਆਤਮ ਪੁਰਾਣ ਟੀਕਾ :

'ਆਤਮ ਪੁਰਾਣ' ਦਾ ਟੀਕਾ ਤਿਆਰ ਕਰਨ ਲਈ ਵੀ ਕਵੀ ਨੂੰ ਰਾਜਾ ਉਦਯ ਸਿੰਘ ਤੋਂ ਉਤਸ਼ਾਹ ਮਿਲਿਆ ਅਤੇ ਇਸ ਦੇ ਸ਼ੁਕਰਾਨੇ ਵਜੋਂ ਕੈਥਲ-ਪਤੀ ਨੇ ਕਵੀ ਜੀ ਨੂੰ

ਮੋਰਥਲੀ ਨਾਂ ਦਾ ਪਿੰਡ ਜਾਗੀਰ ਵਜੋਂ ਦਿੱਤਾ। ਇਸ ਵਿਚ ਵੀ ਕਵੀ ਨੇ ਬੜੀ ਰੀਝ ਨਾਲ ਮੂਲ ਗ੍ਰੰਥ ਦੀ ਵਿਸ਼ੇ-ਸਮਗ੍ਰੀ ਨੂੰ ਪ੍ਰਸਤੁਤ ਕਰਨ ਦਾ ਸ਼ਲਾਘਾਯੋਗ ਉਦਮ ਕੀਤਾ ਹੈ, ਪਰ ਕਾਵਿਕਤਾ ਦੀ ਦ੍ਰਿਸ਼ਟੀ ਤੋਂ ਇਸ ਵਿਚ ਉਹ ਸ੍ਰੇਸ਼ਠਤਾ ਨਹੀਂ ਆ ਸਕੀ ਅਤੇ ਨ ਹੀ ਆਪ ਇਸ ਦੀਆਂ ਉਹ ਸਿਖਰਾ ਛੂਹ ਸਕੇ ਹਨ ਜੋ ਉਨ੍ਹਾਂ ਨੇ 'ਬਾਲਮੀਕੀ ਰਾਮਾਇਣ' ਦੇ ਟੀਕੇ ਵਿਚ ਛੁਹੀਆਂ ਸਨ। ਹੁਣ ਇਹ ਟੀਕਾ ਉਪਲਬਧ ਨਹੀਂ ਹੈ।

(6) ਗੁਰ ਪ੍ਰਤਾਪ ਸੂਰਜ :

ਇਹ ਕਵੀ ਦੀ ਅੰਤਿਮ ਅਤੇ ਸਰਬ-ਸ੍ਰੇਸ਼ਠ ਰਚਨਾ ਹੈ। ਇਸ ਨੂੰ ਕਵੀ ਦਾ ਸ਼ਾਹਕਾਰ ਵੀ ਕਿਹਾ ਜਾ ਸਕਦਾ ਹੈ। 51829 ਬੰਦਾਂ ਦੀ ਇਹ ਵੱਡ ਆਕਾਰੀ ਰਚਨਾ ਪੰਜਾਬ ਵਿਚ ਲਿਖਿਆ ਇਕ ਮਹਾਨ ਪ੍ਰਬੰਧ-ਕਾਵਿ ਹੈ। ਸ਼ਾਸਤ੍ਰੀ ਢੰਗ ਨਾਲ ਲਿਖੇ ਇਸ ਗ੍ਰੰਥ ਵਿਚ ਕੁਲ 20 ਅਧਿਆਇ ਹਨ ਜੋ ਅੱਗੋਂ 1151 ਅੰਸ਼ੂਆਂ ਵਿਚ ਵੰਡੇ ਹੋਏ ਹਨ। ਇਸ ਦੇ ਨਾਂ ਤੋਂ ਹੀ ਸਪਸ਼ਟ ਹੈ ਕਿ ਕਵੀ ਗੁਰੂ ਸਾਹਿਬਾਨ ਦੇ ਪ੍ਰਤਾਪ ਰੂਪੀ ਸੂਰਜ ਦਾ ਪ੍ਰਕਾਸ਼ ਸਭਨੀ ਥਾਈਂ ਕਰਨਾ ਚਾਹੁੰਦਾ ਹੈ। ਇਸ ਲਈ ਸੂਰਜ ਦੀ ਗਤੀ ਦੇ ਆਧਾਰ ਤੇ ਇਸ ਪ੍ਰਬੰਧ-ਕਾਵਿ ਨੂੰ 12 ਰਾਸ਼ੀਆਂ, 6 ਰੁੱਤਾਂ ਅਤੇ 2 ਅਯਨਾਂ ਵਿਚ ਵੰਡਿਆ ਗਿਆ ਹੈ। ਇਥੇ ਕਵੀ ਦੀ ਰੂਪਕ-ਕਲਪਨਾ ਵੀ ਸਪਸ਼ਟ ਹੈ। ਕਵੀ ਨੇ ਸਵੀਕਾਰ ਕੀਤਾ ਹੈ ਕਿ ਗੁਰੂ ਸਾਹਿਬਾਨ ਦੇ ਗਿਆਨ ਰੂਪੀ ਸੂਰਜ ਦੀਆਂ ਕਿਰਨਾਂ ਹਰ ਯੁਗ ਵਿਚ ਉਸ ਅੰਧਕਾਰ ਨੂੰ ਦੂਰ ਕਰਨ ਵਿਚ ਸਮਰਥ ਹਨ ਜੋ ਧਾਰਮਿਕ ਅੰਧ ਵਿਸ਼ਵਾਸਾਂ, ਪਾਖੰਡਾਂ, ਭਰਮਾਂ, ਅਨਿਆਂ ਅਤੇ ਅਸਹਿਨਸ਼ੀਲਤਾ ਤੋਂ ਪੈਦਾ ਹੁੰਦਾ ਹੈ। ਇਹ ਕਿਰਨਾਂ ਸਜਣ ਪੁਰਸ਼ਾਂ ਨੂੰ ਕਮਲ ਵਾਂਗ ਖਿੜਾ ਦਿੰਦੀਆਂ ਹਨ। ਇਸ ਤਰ੍ਹਾਂ ਇਹ ਇਕ ਰੂਪਕਾਤਮਕ ਪ੍ਰਬੰਧ-ਕਾਵਿ ਹੈ ਜਿਸ ਵਿਚ ਚਰਿਤ-ਨਾਇਕ ਲੋਕ-ਕਲਿਆਣਕਾਰੀ ਭਾਵਨਾਵਾਂ ਨੂੰ ਜਨ-ਮਾਨਸ ਤਕ ਪਹੁੰਚਾਂਦੇ ਹਨ। ਇਸ ਚਰਿਤ-ਕਾਵਿ ਵਿਚ ਗੁਰੂ ਨਾਨਕ ਦੇਵ ਦੇ ਪਰਵਰਤੀ ਉਤਰਾਧਿਕਾਰੀ ਗੁਰੂਆਂ ਅਤੇ ਬੰਦਾ ਬਹਾਦਰ ਦਾ ਜੀਵਨ ਬਿਰਤਾਂਤ ਬੜੇ ਵਿਸਤਾਰ ਅਤੇ ਸ਼ਰਧਾ ਸਹਿਤ ਚਿਤਰਿਆ ਗਿਆ ਹੈ। ਕਵੀ ਨੇ ਸਿੱਖ ਇਤਿਹਾਸ ਸਬੰਧੀ ਉਦੋਂ ਤਕ ਉਪਲਬਧ ਲਗਭਗ ਸਾਰੀ ਸਮਗ੍ਰੀ ਨੂੰ ਆਧਾਰ ਬਣਾਇਆ ਹੈ ਅਤੇ ਗੁਰ-ਇਤਿਹਾਸ ਦੀ ਇਧਰ ਉਧਰ ਖਿੰਡੀ ਪਈ ਸਮਗ੍ਰੀ ਨੂੰ ਇਕ ਵਿਵਸਥਿਤ ਰੂਪ ਦੇ ਕੇ ਇਸ ਪ੍ਰਬੰਧ ਵਿਚ ਸਮੋਇਆ ਹੈ। ਇਤਿਹਾਸ ਦੇ ਨਾਲ ਨਾਲ ਗੁਰਮਤਿ ਦੀ ਵਿਆਖਿਆ ਵੀ ਕਵੀ ਦੇ ਰਚਨਾ-ਉਦੇਸ਼ ਵਿਚ ਸ਼ਾਮਲ ਹੈ। ਗੁਰੂ ਸਾਹਿਬਾਨ ਦੇ ਧਾਰਮਿਕ ਅਤੇ ਨੈਤਿਕ ਆਦਰਸ਼ਾਂ ਦੀ ਵਿਆਖਿਆ ਕਰਦਿਆਂ ਭਾਰਤੀ ਸੰਸਕ੍ਰਿਤੀ ਦੇ ਮੁੱਖ ਤੱਤਾਂ ਨੂੰ ਵੀ ਪੇਸ਼ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਇਹ ਗ੍ਰੰਥ ਭਾਰਤੀ ਸੰਸਕ੍ਰਿਤੀ ਦੀ ਪੁਨਰ-ਸੰਸਥਾਪਨਾ ਕਰਦਾ ਹੋਇਆ ਗੁਰੂ ਸਾਹਿਬਾਨ ਦੁਆਰਾ ਲਿਆਂਦੀ ਸੰਸਕ੍ਰਿਤਕ ਪੁਨਰ-ਜਾਗਰਣ ਨੂੰ ਰੂਪਮਾਨ ਕਰਦਾ ਹੈ। ਪੌਰਾਣਿਕ ਪ੍ਰਵ੍ਰਿੱਤੀ ਦੇ ਫਲਸਰੂਪ ਇਸ ਵਿਚ ਕੁਝ ਤੱਤ ਅਜਿਹੇ ਵੀ ਸ਼ਾਮਲ ਹੋ ਗਏ ਹਨ ਜੋ ਗੁਰਮਤਿ ਦੀਆਂ ਮਾਨਤਾਵਾਂ ਨਾਲ ਮੇਲ ਨਹੀਂ ਖਾਂਦੇ। ਪਰੰਤੂ ਇੰਜ ਪ੍ਰਤੀਤ ਹੁੰਦਾ ਹੈ ਕਿ ਅਜਿਹਾ ਹੋਣਾ ਉਸ ਯੁਗ ਦੀਆਂ ਭਾਵਨਾਵਾਂ ਦੀ ਦੇਣ ਹੈ। ਉਸ ਵਕਤ ਦੀ ਪੁਜਾਰੀ ਪ੍ਰਵ੍ਰਿੱਤੀ ਨੇ ਵੀ ਕਵੀ ਨੂੰ ਜ਼ਰੂਰ ਪ੍ਰਭਾਵਿਤ ਕੀਤਾ ਹੋਵੇਗਾ। ਨਾਲੇ ਕਵੀ ਨੇ ਆਪਣੇ ਦ੍ਰਿਸ਼ਟੀਕੋਣ ਤੋਂ ਹੀ ਗੁਰੂ-ਚਰਿਤਾਂ ਨੂੰ ਵੇਖਿਆ ਹੈ। ਇਸ ਲਈ ਅਜਿਹਾ ਅੰਤਰ ਉਪਸਥਿਤ ਹੋ ਜਾਣਾ ਮਾਨਵ ਮਨ ਦੀ ਸੁਭਾਵਿਕ ਕਮਜ਼ੋਰੀ ਹੈ। ਲੇਕਿਨ ਪਾਠ ਵਿਚ ਜਿਥੇ ਕਿਤੇ ਕੋਈ ਗੁਰਮਤਿ ਵਿਰੋਧੀ ਜਾਂ ਅਜਿਹੀ ਗੱਲ ਆਈ ਹੈ, ਜਿਸ ਦੀ ਸਾਖੀ ਇਤਿਹਾਸ ਨਹੀਂ ਭਰਦਾ, ਉਥੇ ਡਾ. ਭਾਈ ਵੀਰ ਸਿੰਘ

ਜੀ ਨੇ ਫ਼ੁਟ ਨੋਟ ਦੇ ਕੇ ਗੱਲ ਨੂੰ ਸਪਸ਼ਟ ਕਰ ਦਿੱਤਾ ਹੈ ਜਿਸ ਨਾਲ ਕਈ ਭਰਮ ਭੁਲੇਖੇ ਦੂਰ ਹੋ ਜਾਂਦੇ ਹਨ।

ਇਸ ਵਿਚ ਕਵੀ ਨੇ ਪਹਿਲਾਂ ਆਰੰਭ ਵਿਚ ਅਤੇ ਫਿਰ ਹਰ ਰਾਸਿ ਜਾਂ ਰੁੱਤ ਦੇ ਆਰੰਭ ਵਿਚ ਮੰਗਲਾਚਰਣ ਅਤੇ ਆਪਣੇ ਇਸਟ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਬੰਦਨਾ ਕੀਤੀ ਹੈ ਅਤੇ ਉਸ ਸਮੇਂ ਦੀ ਪ੍ਰਵਿੱਤੀ ਦੀ ਫਲਸਰੂਪ ਹੋਰ ਦੇਵੀ-ਦੇਵਤਿਆਂ ਪ੍ਰਤੀ ਵੀ ਆਦਰ ਦੀ ਭਾਵਨਾ ਪਰਗਟ ਕੀਤੀ ਹੈ, ਪਰ ਕਵੀ ਦੀ ਇਸ਼ਟ-ਬੁੱਧੀ ਅਕਾਲ-ਪੁਰਖ ਅਤੇ ਗੁਰੂ ਸਾਹਿਬਾਨ ਤਕ ਸੀਮਿਤ ਹੈ। ਇਹ ਮੰਗਲਾਚਾਰਣ ਕਵੀ ਦੀ ਵਿਦਵੱਤਾ ਦੇ ਲਖਾਇਕ ਹਨ।

ਇਸ ਰਚਨਾ ਦਾ ਮੁੱਖ ਕਥਾਨਕ ਭਾਵੇਂ ਦੂਜੇ ਤੋਂ ਦਸਵੇਂ ਗੁਰੂ ਅਤੇ ਬੰਦਾ ਬਹਾਦਰ ਨਾਲ ਸਬੰਧਿਤ ਹੈ ਪਰ ਕਵੀ ਨੇ ਛੇਵੇਂ ਅਤੇ ਦਸਵੇਂ ਗੁਰੂ ਸਾਹਿਬਾਨ ਦੇ ਚਰਿਤਾਂ ਨੂੰ ਅਧਿਕ ਵਿਸਤਾਰ ਅਤੇ ਰੁਚੀ ਨਾਲ ਚਿਤਰਿਆ ਹੈ। ਕਥਾਨਕ ਵਿਚ ਕਿਤੇ ਕਿਤੇ ਕਵੀ ਨੇ ਕੁਝ ਪੌਰਾਣਿਕ ਅਤੇ ਕਾਲਪਨਿਕ ਪ੍ਰਸੰਗਾਂ ਨੂੰ ਵੀ ਜੋੜਿਆ ਹੈ, ਪਰ ਮੁੱਖ ਕਥਾਨਕ ਦਾ ਇਹ ਅੰਗ ਹੀ ਬਣੇ ਹਨ ਅਤੇ ਉਸ ਨੂੰ ਵਿਕਸਿਤ ਹੋਣ ਵਿਚ ਸਹਾਇਕ ਹੋਏ ਹਨ। ਇਤਿਹਾਸ-ਪ੍ਰਧਾਨ ਰਚਨਾ ਹੁੰਦੇ ਹੋਇਆਂ ਵੀ ਇਸ ਵਿਚ ਆਧੁਨਿਕ ਇਤਿਹਾਸ-ਦ੍ਰਿਸ਼ਟੀ ਦੀ ਸ਼ਾਇਦ ਸਾਨੂੰ ਕਮੀ ਜਾਪੇ, ਪਰ ਸਿੱਖ ਇਤਿਹਾਸ ਸਬੰਧੀ ਇਸ ਦੀ ਸਥਾਨ-ਪੂਰਤੀ ਕਿਤੋਂ ਹੋਰੋਂ ਨਹੀਂ ਹੋ ਸਕਦੀ। ਅਸਲ ਵਿਚ ਮਹਾਂਪੁਰਸ਼ਾਂ ਦੇ ਇਤਿਹਾਸ ਨਿਰੇ ਪੁਰੇ ਤੱਥਾਂ ਤੇ ਆਧਾਰਿਤ ਨਹੀਂ ਹੁੰਦੇ, ਉਨ੍ਹਾਂ ਵਿਚ ਲੋਕ-ਮਨ ਤੇ ਪਏ ਉਨ੍ਹਾਂ ਦੇ ਪ੍ਰਭਾਵ ਰਚਨਾਕਾਰ ਦੀ ਲੇਖਣੀ ਤੋਂ ਹੀ ਪਰਗਟ ਹੁੰਦੇ ਹਨ। ਇਸ ਤਰ੍ਹਾਂ ਸਪਸ਼ਟ ਹੈ ਕਿ ਮਹਾਂਪੁਰਸ਼ ਇਤਿਹਾਸਕ ਪੁਰਸ਼ ਹੋਣ ਦੇ ਨਾਲ ਨਾਲ ਇਸ਼ਟ-ਦੇਵ ਵੀ ਹੁੰਦੇ ਹਨ; ਉਨ੍ਹਾਂ ਦੇ ਚਰਿਤਾਂ ਵਿਚ ਸ਼ਰਧਾ ਦਾ ਸਮਾਵੇਸ਼ ਹੋਣਾ ਸੁਭਾਵਿਕ ਹੈ। ਇਹੀ ਸਥਿਤੀ 'ਗੁਰਪ੍ਰਤਾਪ ਸੂਰਜ' ਦੀ ਹੈ। ਸਿੱਖ ਇਤਿਹਾਸ ਸਬੰਧੀ ਇਸ ਮਹੱਤਵਪੂਰਣ ਰਚਨਾ ਦੀ ਮਹਾਨਤਾ ਕਦੇ ਘਟ ਨਹੀਂ ਸਕਦੀ। ਗੁਰਦੁਆਰਿਆਂ ਵਿਚ ਇਸ ਦੀ ਕਥਾ ਹੁੰਦੀ ਹੈ, ਇਤਿਹਾਸਕਾਰਾਂ ਲਈ ਇਹ ਇਕ ਮਹੱਤਵਪੂਰਣ ਸਰੋਤ ਗ੍ਰੰਥ ਹੈ, ਅਤੇ ਉਤਰੀ ਭਾਰਤ ਦਾ ਇਹ ਸਭਿਆਚਾਰਕ ਦਰਪਣ ਹੈ, ਅਤੇ ਵਿਚਾਰਧਾਰਕ ਪੱਖ ਤੋਂ ਇਲਾਵਾ ਇਸ ਦਾ ਸਾਹਿਤਿਕ ਗੌਰਵ ਵੀ ਕੁਝ ਘੱਟ ਮਹੱਤਵ ਨਹੀਂ ਰਖਦਾ। ਜਿਤਨਾ ਲੀਨ ਹੋ ਕੇ ਵਿਆਪਕ ਅਤੇ ਰੂਪ ਵਿਚ ਇਸ ਦਾ ਵਸਤੂ-ਵਰਣਨ ਹੋਇਆ ਹੈ, ਉਹੋ ਜਿਹਾ ਬਹੁਤ ਘੱਟ ਪ੍ਰਬੰਧਾਂ ਵਿਚ ਵੇਖਿਆ ਗਿਆ ਹੈ। ਯੁਧ-ਵਰਣਨ ਵਿਚ ਕਵੀ ਦੀ ਵਿਸ਼ੇਸ਼ ਰੁਚੀ ਰਹੀ ਹੈ। ਗੁਰੂ ਗੋਬਿੰਦ ਸਿੰਘ ਦੇ ਚਰਿਤ-ਵਰਣਨ ਵੇਲੇ ਯੁੱਧ ਦਾ ਜੋ ਵਾਤਾਵਰਣ ਸਿਰਜਿਆ ਗਿਆ ਹੈ, ਉਸ ਤੋਂ ਕਵੀ ਦੀ ਯੁੱਧ ਪ੍ਰਬੀਨਤਾ ਦਾ ਅਹਿਸਾਸ ਹੁੰਦਾ ਹੈ। ਸੁੰਦਰ ਅਲੰਕਾਰ ਵਿਧਾਨ ਅਤੇ ਛੰਦ ਯੋਜਨਾ ਵਿਚਲੀ ਵਿਵਿਧਤਾ ਇਸ ਗ੍ਰੰਥ ਦੀਆਂ ਹੋਰ ਉਲੇਖਯੋਗ ਵਿਸ਼ੇਸ਼ਤਾਵਾਂ ਹਨ। ਸਰਲ ਤੇ ਸੁਬੋਧ ਬ੍ਰਿਜ ਭਾਸ਼ਾ ਵਿਚ ਲਿਖਿਆ ਗਿਆ ਇਹ ਗ੍ਰੰਥ ਪੰਜਾਬ ਵਿਚ ਰਚੇ ਗਏ ਚਰਿਤ-ਕਾਵਿ ਦੀ ਅਦੁੱਤੀ ਪ੍ਰਾਪਤੀ ਹੈ।

'ਗੁਰੂ ਨਾਨਕ ਪ੍ਰਕਾਸ਼' ਅਤੇ 'ਗੁਰਪ੍ਰਤਾਪ ਸੂਰਜ' ਇਨ੍ਹਾਂ ਦੋਹਾਂ ਰਚਨਾਵਾਂ ਵਿਚ ਕ੍ਰਮ-ਬੱਧ ਢੰਗ ਨਾਲ ਗੁਰੂ-ਇਤਿਹਾਸ ਨੂੰ ਵਰਣਨ ਕੀਤਾ ਹੋਣ ਕਾਰਣ ਇਹ ਅਸਲੋਂ ਇਕ ਹੀ ਰਚਨਾ ਪ੍ਰਤੀਤ ਹੁੰਦੀ ਹੈ। ਇਨ੍ਹਾਂ ਦੇ ਕਈ ਹੱਥ-ਲਿਖਤ ਜਾਂ ਛਪੇ ਹੋਏ ਸੰਸਕਰਣ-ਉਪਲਬਧ ਸਨ, ਪਰ ਉਨ੍ਹਾਂ ਵਿਚਲੀਆਂ ਤਰੁੱਟੀਆਂ, ਲਿਖਾਰੀਆਂ ਵਲੋਂ ਉਤਾਰਾ ਕਰਨ

ਵੇਲੇ ਪਾਈਆਂ ਗਲਤੀਆਂ, ਕਠਿਨ ਸ਼ਬਦਾਂ ਨੂੰ ਸਮਝਣ ਦੀ ਔਖਿਆਈ ਨੇ ਭਾਈ ਵੀਰ ਸਿੰਘ ਜੀ ਨੂੰ ਇਸ ਦਾ ਸੰਪਾਦਨ ਕਰਨ ਦੀ ਪ੍ਰੇਰਨਾ ਦਿੱਤੀ ਅਤੇ 1926 ਈ: ਵਿਚ ਉਨ੍ਹਾਂ ਨੇ ਇਸ ਕੰਮ ਨੂੰ ਆਰੰਭ ਕੀਤਾ ਅਤੇ 1934 ਵਿਚ ਇਸ ਦੀ ਪਹਿਲੀ ਛਾਪ ਸਾਹਮਣੇ ਆਈ ਅਤੇ ਬਾਅਦ ਵਿਚ ਤਿੰਨ ਹੋਰ ਸੰਸਕਰਣ ਵੀ ਛਪ ਚੁੱਕੇ ਹਨ।

ਭਾਈ ਸੰਤੋਖ ਸਿੰਘ ਵਰਗੇ ਮਹਾਨ ਕਵੀ ਦੀ ਰਚਨਾ ਨੂੰ ਸਮਝਣ ਅਤੇ ਸੰਪਾਦਿਤ ਕਰਨ ਦਾ ਕੰਮ ਉਸੇ ਪੱਧਰ ਦਾ ਮਹਾਨ ਵਿਦਵਾਨ ਹੀ ਹੱਥ ਵਿਚ ਲੈ ਸਕਦਾ ਹੈ ਅਤੇ ਇਸ ਦੀ ਜ਼ਿੰਮੇਵਾਰੀ ਆਧੁਨਿਕ ਪੰਜਾਬੀ ਸਾਹਿੱਤ ਦੇ ਪਿਤਾਮਾ ਭਾਈ ਵੀਰ ਸਿੰਘ ਜੀ ਨੇ ਸੰਭਾਲੀ। ਭਾਈ ਵੀਰ ਸਿੰਘ ਦਾ ਜਨਮ ਡਾ: ਚਰਨ ਸਿੰਘ ਦੇ ਘਰ ਸੰਨ 1872 ਈ. ਵਿਚ ਹੋਇਆ। ਉਹ ਦੀਵਾਨ ਕੌੜਾ ਮਲ ਦੇ ਵੰਸ਼ ਵਿਚੋਂ ਸਨ। ਔਕੜ ਵੇਲੇ ਸਿੱਖਾਂ ਦੀ ਮਦਦ ਕਰਨ ਕਰਕੇ ਦੀਵਾਨ ਜੀ ਨੇ ਸਿੱਖ ਭਾਈਚਾਰੇ ਵਿਚ ਆਦਰਯੋਗ ਸਥਾਨ ਪ੍ਰਾਪਤ ਕੀਤਾ ਹੋਇਆ ਸੀ। ਇਸ ਖਾਨਦਾਨ ਵਿਚ ਬਾਬਾ ਕਾਨ੍ਹ ਸਿੰਘ ਸਭ ਤੋਂ ਪਹਿਲੇ ਸਿੰਘ ਸਜੇ। ਬਾਬਾ ਕਾਨ੍ਹ ਸਿੰਘ ਬੜੇ ਤਿਆਗੀ ਅਤੇ ਗੁਰਮਤਿ ਦੇ ਚੰਗੇ ਵਿਦਵਾਨ ਸਨ। ਫਿਰ ਉਨ੍ਹਾਂ ਦੇ ਸਪੁੱਤਰ ਸ੍ਰੀ ਚਰਨ ਸਿੰਘ ਨੇ ਵੀ ਨਾ ਕੇਵਲ ਸਿੱਖ ਧਰਮ ਅਤੇ ਸਮਾਜ ਵਿਚ ਚੰਗੀਆਂ ਰੀਤਾਂ ਪ੍ਰਚਲਤ ਕਰਨ ਦਾ ਉਦਮ ਕੀਤਾ, ਸਗੋਂ ਬ੍ਰਿਜ ਭਾਸ਼ਾ ਵਿਚ ਕਵਿਤਾ ਕਰ ਕੇ ਆਪਣੇ ਧਾਰਮਿਕ ਵਿਚਾਰਾਂ ਨੂੰ ਪ੍ਰਗਟ ਕੀਤਾ। ਉਨ੍ਹਾਂ ਦੇ ਹੀ ਘਰ ਭਾਈ ਵੀਰ ਸਿੰਘ ਦਾ ਜਨਮ ਹੋਇਆ। ਨਾਨਕੇ ਪਾਸੋਂ ਭਾਈ ਵੀਰ ਸਿੰਘ ਨੂੰ ਵਿਦਵੱਤਾ ਅਤੇ ਸਿੱਖ ਧਰਮ-ਪ੍ਰਚਾਰ ਵਿਰਸੇ ਵਿਚ ਮਿਲਿਆ ਸੀ। ਉਨ੍ਹਾਂ ਦੇ ਨਾਨਾ ਗਿਆਨੀ ਹਜ਼ਾਰਾ ਸਿੰਘ ਆਪਣੇ ਵਕਤ ਦੇ ਗੁਰਬਾਣੀ ਦੇ ਪ੍ਰਤਿਸ਼ਠਿਤ ਵਿਆਖਿਆਕਾਰ ਸਨ। ਭਾਈ ਵੀਰ ਸਿੰਘ ਨੇ ਮੁੱਢਲੀ ਵਿਦਿਆ ਤਾਂ ਘਰ ਵਿਚ ਹੀ ਰਹਿ ਕੇ ਪ੍ਰਾਪਤ ਕੀਤੀ, ਫਿਰ ਦਸਵੀਂ ਤਕ ਸਕੂਲ ਵਿਚ ਪੜ੍ਹੇ। ਇਸ ਉਪਰੰਤ ਉਨ੍ਹਾਂ ਨੇ ਭਾਰਤੀ ਸੰਸਕ੍ਰਿਤੀ, ਦਰਸ਼ਨ ਅਤੇ ਸਾਹਿੱਤ ਗ੍ਰੰਥਾਂ ਦਾ ਗੰਭੀਰ ਅਧਿਐਨ ਕੀਤਾ ਅਤੇ ਅੰਗਰੇਜ਼ੀ ਵੀ ਪੜ੍ਹੀ। 20 ਵਰ੍ਹਿਆਂ ਦੀ ਉਮਰ ਵਿਚ ਉਨ੍ਹਾਂ ਨੇ ਲਿਖਣ ਦਾ ਕੰਮ ਸ਼ੁਰੂ ਕਰ ਦਿੱਤਾ ਅਤੇ 1898 ਈ. ਵਿਚ ਉਨ੍ਹਾਂ ਦੀ ਪ੍ਰਸਿੱਧ ਉਪਨਿਆਸਿਕ ਰਚਨਾ 'ਸੁੰਦਰੀ' ਦਾ ਪ੍ਰਕਾਸ਼ਨ ਹੋਇਆ ਤੇ ਇਸ ਤਰ੍ਹਾਂ ਉਨ੍ਹਾਂ ਦੀ ਸਾਹਿਤਿਕ ਪ੍ਰਤਿਭਾ ਦਾ ਵਿਕਾਸ ਉਨ੍ਹਾਂ ਦੇ ਦੇਹਾਂਤ (1957 ਈ:) ਤਕ ਨਿਰੰਤਰ ਚਲਦਾ ਰਿਹਾ।

ਭਾਈ ਵੀਰ ਸਿੰਘ ਬੁਨਿਆਦੀ ਤੌਰ ਤੇ ਕਵੀ ਸਨ। ਉਨ੍ਹਾਂ ਨੇ ਪੰਜਾਬੀ ਵਿਚ ਨਿੱਕੀ ਕਵਿਤਾ ਲਿਖਣ ਦੀ ਪਿਰਤ ਪਾਈ ਅਤੇ ਕਈ ਕਾਵਿ-ਸੰਗ੍ਰਹਿ ਪੰਜਾਬੀ ਜਗਤ ਦੇ ਭੇਟਾ ਕੀਤੇ। ਸਿੱਖ ਸਿਧਾਤਾਂ ਅਤੇ ਮਰਯਾਦਾਵਾਂ ਦੇ ਪ੍ਰਤਿਪਾਦਨ ਲਈ 'ਰਾਣਾ ਸੂਰਤ ਸਿੰਘ' ਨਾਂ ਦੇ ਮਹਾਂ-ਕਾਵਿ ਦੀ ਰਚਨਾ ਕੀਤੀ। ਸਿੱਖੀ ਚਲਨ ਦੀ ਅਜ਼ਮਤ ਨੂੰ ਪ੍ਰਗਟਾਉਣ ਲਈ ਚਾਰ ਨਾਵਲ ਲਿਖੇ। ਤਿੰਨ ਚਮਤਕਾਰਾਂ ਦੀ ਰਚਨਾ ਦੁਆਰਾ ਗੁਰੂ ਸਾਹਿਬਾਨ ਦੇ ਜੀਵਨ ਉਤੇ ਝਾਤ ਪਈ। ਕਈ ਲੇਖ ਵੀ ਲਿਖੇ ਅਤੇ ਛਾਪੇ। ਉਨ੍ਹਾਂ ਦੀ ਵਾਰਤਕ ਉਤੇ ਉਨ੍ਹਾਂ ਦੀ ਕਾਵਿ-ਪ੍ਰਤਿਭਾ ਦੀ ਛਾਪ ਹਰ ਪਾਸੇ ਲਗੀ ਪ੍ਰਤੀਤ ਹੁੰਦੀ ਹੈ। ਇਨ੍ਹਾਂ ਤੋਂ ਇਲਾਵਾ ਭਾਈ ਵੀਰ ਸਿੰਘ ਜੀ ਨੇ ਪੰਜਾਬੀ ਪੱਤਰਕਾਰੀ, ਟੀਕਾਕਾਰੀ, ਕੋਸ਼ਕਾਰੀ ਅਤੇ ਸੰਪਾਦਨ ਦੇ ਕੰਮ ਵਿਚ ਬਹੁਤ ਰੁਚੀ ਵਿਖਾਈ ਅਤੇ ਕਈ ਗ੍ਰੰਥਾਂ ਦਾ ਪ੍ਰਕਾਸ਼ਨ ਕੀਤਾ। ਉਨ੍ਹਾਂ ਦੀਆਂ ਲਗਭਗ ਤਿੰਨ ਦਰਜਨ ਰਚਨਾਵਾਂ ਉਪਲਬਧ ਹਨ। ਉਨ੍ਹਾਂ ਨੂੰ ਅਨੇਕ ਵਿਦਿਅਕ ਸੰਸਥਾਵਾਂ, ਧਾਰਮਿਕ ਅਦਾਰਿਆਂ ਵਲੋਂ ਸਨਮਾਨਿਤ ਕੀਤਾ ਗਿਆ। ਸੰਨ 1951 ਵਿਚ ਭਾਸ਼ਾ ਵਿਭਾਗ (ਉਦੋਂ ਮਹਿਕਮਾ ਪੰਜਾਬੀ) ਵਲੋਂ ਉਨ੍ਹਾਂ ਨੂੰ ਸ਼ਿਰੋਮਣੀ ਸਾਹਿਤਕਾਰ ਘੋਸ਼ਿਤ ਕੀਤਾ ਗਿਆ। 'ਮੇਰੇ

ਸਾਈਆਂ ਜੀਓ' ਉਤੇ ਉਨ੍ਹਾਂ ਨੂੰ ਸਾਹਿਤ ਅਕਾਡਮੀ, ਨਵੀਂ ਦਿੱਲੀ ਦਾ ਪੁਰਸਕਾਰ ਪ੍ਰਾਪਤ ਹੋਇਆ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਦਮ-ਭੂਸ਼ਨ ਨਾਲ ਸਨਮਾਨਿਆ ਅਤੇ ਪੰਜਾਬ ਯੂਨੀਵਰਸਿਟੀ ਨੇ ਉਨ੍ਹਾਂ ਨੂੰ ਡੀ. ਲਿਟ ਦੀ ਆਨਰਸਕਾਸਾ ਡਿਗਰੀ ਨਾਲ ਸੁਸ਼ੋਭਿਤ ਕੀਤਾ। ਇਸ ਤਰ੍ਹਾਂ ਭਾਈ ਵੀਰ ਸਿੰਘ ਆਧੁਨਿਕ ਪੰਜਾਬੀ ਸਾਹਿੱਤ ਜਗਤ ਦੇ ਇਕ ਅਜਿਹੇ ਚਮਕਦੇ ਸਿਤਾਰੇ ਹਨ ਜਿਸ ਦੀ ਲੋ ਵਿਚ ਕਈਆਂ ਦੀ ਸਾਹਿਤਿਕ ਪ੍ਰਤਿਭਾ ਨੇ ਵਿਕਾਸ ਕੀਤਾ। ਸੱਚਮੁਚ ਭਾਈ ਸੰਤੋਖ ਸਿੰਘ ਦੇ ਰਚੇ ਗੁਰੂ ਇਤਿਹਾਸ ਨਾਲ ਸਬੰਧਿਤ ਗ੍ਰੰਥਾਂ ਦੇ ਸੰਪਾਦਨ ਦਾ ਮਹਾਨ ਕੰਮ ਭਾਈ ਵੀਰ ਸਿੰਘ ਜੀ ਵਰਗੇ ਵਿਦਵਾਨ ਨੂੰ ਹੀ ਸੋਭਦਾ ਸੀ ਅਤੇ ਉਨ੍ਹਾਂ ਨੇ ਹੀ ਇਸ ਨੂੰ ਸਹੀ ਢੰਗ ਨਾਲ ਪੇਸ਼ ਕਰ ਕੇ ਇਨ੍ਹਾਂ ਗ੍ਰੰਥਾਂ ਨੂੰ ਅਧਿਕ ਲੋਕ-ਉਪਯੋਗੀ ਬਣਾਇਆ ਅਤੇ ਇਨ੍ਹਾਂ ਨੂੰ ਪੜ੍ਹਨ ਲਈ ਲੋਕਾਂ ਦੇ ਮਨ ਵਿਚ ਚਾਅ ਪੈਦਾ ਕੀਤਾ।

ਇਸ ਸੰਪਾਦਨ-ਕਾਰਜ ਵਿਚ ਭਾਈ ਵੀਰ ਸਿੰਘ ਨੇ ਪਹਿਲਾਂ 'ਗੁਰ ਨਾਨਕ ਪ੍ਰਕਾਸ਼' ਅਤੇ 'ਗੁਰ ਪ੍ਰਤਾਪ ਸੂਰਜ' ਦੇ ਛਪੇ ਹੋਏ ਅਤੇ ਹੱਥ-ਲਿਖਤ ਖਰੜੇ ਇਕੱਠੇ ਕੀਤੇ। ਫਿਰ ਉਨ੍ਹਾਂ ਦਾ ਮਿਲਾਨ ਕੀਤਾ ਅਤੇ ਪੈਰ ਟਿਪਣੀਆਂ ਵਿਚ ਪਾਠਾਂਤਰ ਲਿਖੇ ਗਏ। ਜਿਥੇ ਭਾਈ ਸਾਹਿਬ ਨੂੰ ਆਧਾਰ ਪਾਠ ਵਿਚ ਕੋਈ ਉਕਾਈ ਨਜ਼ਰ ਪਈ, ਉਸਨੂੰ ਭਾਵੇਂ ਉਵੇਂ ਰਹਿਣ ਦਿੱਤਾ ਪਰ ਪੈਰ-ਟਿਪਣੀ ਵਿਚ ਉਸ ਦਾ ਸਹੀ ਪਾਠ ਲਿਖ ਦਿੱਤਾ ਤਾਂ ਜੋ ਕਿਸੇ ਪ੍ਰਕਾਰ ਦਾ ਭੁਲੇਖਾ ਨ ਰਹਿ ਜਾਏ। ਮੰਗਲਾਂ ਦਾ ਵਿਸਤਾਰ ਸਹਿਤ ਟੀਕਾ ਲਿਖਿਆ ਅਤੇ ਲਿਖਾਰੀਆਂ ਦੁਆਰਾ ਉਨ੍ਹਾਂ ਦੇ ਵਿਗਾੜੇ ਹੋਏ ਪਾਠ ਦੀ ਸਥਿਤੀ ਵੀ ਪੈਰ-ਟਿੱਪਣੀਆਂ ਵਿਚ ਸਪਸ਼ਟ ਕੀਤੀ। ਦਾਰਸ਼ਨਿਕ ਕਥਨਾਂ ਨੂੰ ਵੀ ਸਮਝਣ ਯੋਗ ਬਣਾਉਣ ਦਾ ਉਦਮ ਕੀਤਾ। ਬਿਸਰਾਮ ਚਿੰਨ੍ਹਾਂ-ਨਾਲ ਪਾਠ ਨੂੰ ਅਧਿਕ ਤੋਂ ਅਧਿਕ ਸਪਸ਼ਟ ਬਣਾਇਆ।

ਗੁਰ-ਇਤਿਹਾਸ ਨਾਲ ਸਬੰਧਿਤ ਹੋਣ ਕਰਕੇ ਭਾਈ ਸਾਹਿਬ ਨੇ ਇਨ੍ਹਾਂ ਰਚਨਾਵਾਂ ਦੀ ਇਤਿਹਾਸਕਤਾ ਵਲ ਵਿਸ਼ੇਸ਼ ਧਿਆਨ ਦਿੱਤਾ। ਲੋੜ ਅਨੁਸਾਰ ਪੂਰੀ ਛਾਣਬੀਨ ਕਰ ਕੇ ਵਾਸਤਾਵਿਕਤਾ ਨੂੰ ਸਪਸ਼ਟ ਕੀਤਾ। ਬਾਬਾ ਬੰਦਾ ਬਹਾਦਰ ਬਾਰੇ ਪੂਰੀ ਖੋਜ ਕਰਕੇ ਉਸ ਦੇ ਇਤਿਹਾਸਿਕ ਪਿਛੋਕੜ ਤੋਂ ਪਾਠਕਾਂ ਨੂੰ ਜਾਣੂ ਕਰਵਾਇਆ। ਕੌਲਾਂ ਦਾ ਪ੍ਰਸੰਗ, ਦੇਵੀ-ਪੂਜਾ ਦਾ ਪ੍ਰਸੰਗ ਆਦਿ ਨੂੰ ਵੀ ਉਨ੍ਹਾਂ ਨੇ ਸਹੀ ਪਿਛੋਕੜ ਵਿਚ ਪੇਸ਼ ਕੀਤਾ। ਰਾਗਮਾਲਾ ਬਾਰੇ ਵੀ ਰਚਨਾ ਕੀਤੀ ਅਤੇ ਹੋਰ ਅਨੇਕ ਵਿਸਤਰਿਤ ਪੈਰ-ਟਿਪਣੀਆਂ ਦੇ ਕੇ ਅਨੇਕ ਪੇਚੀਦਾ ਮਸਲੇ ਹਲ ਕੀਤੇ। ਇਹ ਟਿੱਪਣੀਆਂ ਕਿਤੇ ਕਿਤੇ ਇਤਨੀਆਂ ਵਿਸ਼ਾਲ ਹਨ ਕਿ ਉਨ੍ਹਾਂ ਨੂੰ ਸੁਤੰਤਰ ਪੁਸਤਕ ਰੂਪ ਵੀ ਦਿੱਤਾ ਜਾ ਸਕਦਾ ਹੈ।

ਇਹ ਸਾਰਾ ਕੁਝ ਕਰਨ ਤੇ ਵੀ ਭਾਈ ਵੀਰ ਸਿੰਘ ਨੇ ਭੂਮਿਕਾ ਵਿਚ ਲਿਖਿਆ ਹੈ ਕਿ ਹਰੇਕ ਇਤਿਹਾਸ ਗ੍ਰੰਥ ਆਪਣੇ ਆਪ ਵਿਚ ਅਚੁੱਕ ਨਹੀਂ। ਉਨ੍ਹਾਂ ਵਿਚ ਵੀ ਕਈ ਤੱਥ ਗ਼ਲਤ ਹੋ ਸਕਦੇ ਹਨ। ਭੂਮਿਕਾ ਤੋਂ ਇਲਾਵਾ ਮੁਖਬੰਧ ਵਿਚ ਭਾਈ ਸਾਹਿਬ ਨੇ ਸਿੱਖ ਧਰਮ ਦਾ ਨਿਰਾਪੁਰਾ ਇਤਿਹਾਸ ਆਧਾਰਿਤ ਹੋਣਾ ਨਹੀਂ ਮੰਨਿਆ, ਸਗੋਂ ਇਸਦੀਆਂ ਆਪਣੀਆਂ ਹੀ ਜਿਉਂਦੀਆਂ ਜਾਗਦੀਆਂ ਪਰੰਪਰਾਵਾਂ ਹਨ। ਕਵੀ ਦੇ ਜੀਵਨ ਬ੍ਰਿਤਾਂਤ ਨੂੰ ਵੀ ਬੜੀ ਬਾਰੀਕੀ ਨਾਲ ਖੋਜ ਕੇ ਅਤੇ ਉਸ ਵੇਲੇ ਦੇ ਬਜ਼ੁਰਗ ਵਿਅਕਤੀਆਂ ਤੋਂ ਪੁੱਛ ਕੇ ਤਿਆਰ ਕੀਤਾ। ਭਾਈ ਵੀਰ ਸਿੰਘ ਨੇ ਭਾਈ ਸੰਤੋਖ ਸਿੰਘ ਦੀ ਬੋਲੀ ਸ਼ੈਲੀ ਤੇ ਪ੍ਰਕਾਸ਼ ਪਾ ਕੇ ਇਨ੍ਹਾਂ ਰਚਨਾਵਾਂ ਦੇ ਛੰਦ ਵਿਧਾਨ ਅਤੇ ਅਲੰਕਾਰ ਯੋਜਨਾ ਦਾ ਵੀ ਵਿਸ਼ਲੇਸ਼ਣ ਕੀਤਾ ਹੈ। ਉਨ੍ਹਾਂ ਨੇ ਰਸ ਦਾ ਵਿਸ਼ਲੇਸ਼ਣ ਕਰਕੇ ਵਸਤੂ ਵਰਣਨ ਵੱਲ

ਵੀ ਧਿਆਨ ਦਿੱਤਾ ਹੈ। ਇਸ ਤਰ੍ਹਾਂ ਭਾਈ ਵੀਰ ਸਿੰਘ ਨੇ ਬੜੀ ਮਿਹਨਤ ਨਾਲ ਇਕ ਅਦੁੱਤੀ ਗ੍ਰੰਥਾਵਲੀ ਸੰਪਾਦਿਤ ਕੀਤੀ ਜੋ ਉਨ੍ਹਾਂ ਦੀ ਸੰਪਾਦਨ-ਪ੍ਰਤਿਭਾ ਦੀ ਪੰਜਾਬੀ ਜਗਤ ਨੂੰ ਇਕ ਅਭੁਲ ਦੇਣ ਹੈ।

ਪਿਛਲੇ ਕੁਝ ਵਰ੍ਹਿਆਂ ਤੋਂ ਇਸ ਮਹਾਨ ਗ੍ਰੰਥਾਵਲੀ ਦਾ ਚੌਥਾ ਸੰਸਕਰਣ ਵੀ ਮੁੱਕ ਚੁੱਕਾ ਹੈ। ਲੋਕਾਂ ਦੀ ਲੋੜ ਅਤੇ ਮੰਗ ਨੂੰ ਸਾਹਮਣੇ ਰੱਖਦੇ ਹੋਇਆਂ ਇਸ ਦੀ ਹੱਥਲੀ ਛਾਪ ਕੱਢਣ ਦਾ ਉਪਰਾਲਾ ਕੀਤਾ ਗਿਆ ਹੈ। ਮੈਨੂੰ ਵਿਸ਼ਵਾਸ ਹੈ ਕਿ ਸਿੱਖ ਇਤਿਹਾਸ, ਉੱਤਰੀ ਭਾਰਤ ਦੀ ਸੰਸਕ੍ਰਿਤੀ ਅਤੇ ਧਰਮ-ਸਾਧਨਾ ਦੇ ਅਧਿਐਨ ਵਿਚ ਰੁਚੀ ਰੱਖਣ ਵਾਲੇ ਪਾਠਕ ਸਾਡੇ ਇਸ ਯਤਨ ਤੋਂ ਲਾਭ ਉਠਾਉਣਗੇ।

ਮੈਂ ਭਾਈ ਵੀਰ ਸਿੰਘ ਸਾਹਿਤਸਦਨ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਇਹ ਗ੍ਰੰਥ ਛਾਪਣ ਦਾ ਅਧਿਕਾਰ ਦੇ ਕੇ ਸਾਨੂੰ ਭਾਈ ਸੰਤੋਖ ਸਿੰਘ ਜੀ ਅਤੇ ਭਾਈ ਵੀਰ ਸਿੰਘ ਜੀ ਦੀ ਪ੍ਰਤਿਭਾ ਪਾਠਕਾਂ ਤਕ ਪਹੁੰਚਾਉਣ ਦੇ ਯੋਗ ਬਣਾਇਆ।

ਸਾਲ : 1989

ਰਾਜਿੰਦਰ ਸਿੰਘ
ਸਾਬਕਾ ਡਾਇਰੈਕਟਰ
ਭਾਸ਼ਾ ਵਿਭਾਗ, ਪੰਜਾਬ

ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥

੧. ਭੂਮਿਕਾ*।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਸ਼ਾਂ ਲਗ ਪਗ ੭ ਬਰਸ ਦੇ ਅਰਸੇ ਵਿਚ ਤਿਆਰ ਹੋ ਕੇ ਸੰਨ ੧੯੨੫ ਵਿਚ ਸਮਾਪਤ ਹੋਇਆ। ਤਦੋਂ ਇਹ ਵੀਚਾਰ ਹੋਈ, ਕਿ ਗੁਰ ਪ੍ਰਤਾਪ ਸੂਰਜ ਗ੍ਰੰਥ ਨੂੰ ਪ੍ਰਜਾਵਾਂ ਵਾਲਾ ਕਰਕੇ ਛਾਪਿਆ ਜਾਵੇ ਤੇ ਵਿਉਂਤ ਇਹ ਕੀਤੀ ਜਾਵੇ ਕਿ ਪਹਿਲਾਂ ਇਹ ਗੱਲ ਪ੍ਰਕਾਸ਼ਤਿ ਕਰ ਦਿੱਤੀ ਜਾਏ। ਜੇ ਕੁਛ ਸੱਜਣ ਇਸ ਤਰ੍ਹਾਂ ਗ੍ਰੰਥ ਦੇ ਲੈਣ ਦੇ ਚਾਹਵਾਨ ਹੋ ਜਾਣ ਤਾਂ ਕੰਮ ਆਰੰਭ ਕਰ ਦਿੱਤਾ ਜਾਏ। ਇਨ੍ਹਾਂ ਦਿਨਾਂ ਵਿਚ ਪ੍ਰਸਿੱਧ ਭਾਈ ਹੀਰਾ ਸਿੰਘ ਜੀ ਰਾਗੀ ਸਾਡੇ ਪਾਸ ਟਿਕੇ ਹੋਏ ਸਨ। ਸਾਡੇ ਇਸ ਸੰਕਲਪ ਦਾ ਪਤਾ ਲੱਗਣ ਤੇ ਭਾਈ ਹੀਰਾ ਸਿੰਘ ਜੀ ਖੁਸ਼ ਹੋਏ। ਆਪ ਉਨ੍ਹੀਂ ਦਿਨੀਂ ਗੁਰ ਪ੍ਰਤਾਪ ਸੂਰਜ ਗ੍ਰੰਥ ਵਿਚਾਰ ਰਹੇ ਸਨ ਜਿਸ ਤੋਂ ਇਸਦੇ ਸਮਝਣ ਦੀਆਂ ਔਕੜਾਂ ਤੋਂ ਜਾਣੂ ਸਨ, ਆਪ ਆਖਣ ਲੱਗੇ ਕਿ ਇਸ ਗ੍ਰੰਥ ਨੂੰ ਵਿਚਾਰਦਿਆਂ ਸੱਚ ਮੁਚ ਬਹੁਤ ਮੁਸ਼ਕਲਾਂ ਪੈਂਦੀਆਂ ਹਨ, ਜੇ ਪ੍ਰਯਾਯ ਲੱਗ ਜਾਣ ਤਾਂ ਸੁਖੈਨਤਾ ਹੋ ਜਾਏਗੀ।

ਕੁਛ ਦਿਨਾਂ ਬਾਦ ਆਪ ਬਾਹਰ ਗਏ ਤਾਂ ਆ ਕੇ ਕਹਿਣ ਲੱਗੇ ਕਿ ਮੈਂ ਤਜਵੀਜ਼ ਕੀਤੇ ਪ੍ਰਜਾਵਾਂ ਵਾਲੇ ਗੁਰ ਪ੍ਰਤਾਪ ਸੂਰਜ ਬਾਬਤ ਬਾਹਰ ਜ਼ਿਕਰ ਕੀਤਾ ਹੈ, ਲੋਕੀਂ ਇਸ ਖਿਆਲ ਨਾਲ ਖੁਸ਼ ਹੋਏ ਹਨ‡, ਪਰ ਚਾਹੁੰਦੇ ਹਨ ਕਿ ਇਸ ਗ੍ਰੰਥ ਵਿਚ ਆਏ ਕਠਨ ਮਾਮਲੇ ਖੁਹਲੇ ਜਾਣ ਤੇ ਇਤਰਾਜ਼ ਯੋਗ ਥਾਵਾਂ ਅਰ ਇਤਿਹਾਸਿਕ ਉਕਾਈਆਂ ਦੇ ਉੱਧਾਰ ਤੇ ਸਮਾਧਾਨ ਭੀ ਕੀਤੇ ਜਾਣ, ਤਾਂ ਜੋ ਹਰ ਖਿਆਲ ਦੇ ਸੱਜਣਾਂ ਵਿਚ ਇਸ ਗ੍ਰੰਥ ਦੇ ਪੜ੍ਹਨ ਦਾ ਚਾਉ ਮੁੜ ਉਪਜ ਪਵੇ। ਕੁਛ ਵੀਚਾਰ ਦੇ ਬਾਦ ਇਸ ਤਰ੍ਹਾਂ ਹੀ ਕਰਨ ਦੀ ਸਲਾਹ ਪੱਕੀ ਹੋ ਗਈ। ਭਾਵੇਂ ਐਸਾ ਕਰਨ ਨਾਲ ਮਿਹਨਤ ਬਹੁਤ ਵਧ ਜਾਣ ਦਾ ਅੰਦਾਜ਼ਾ ਕੀਤਾ ਗਿਆ ਤੇ ਖੋਜ ਪੜਤਾਲ ਦਾ ਕੰਮ ਇਸ ਵਿਚ ਜ਼ਰੂਰੀ ਹੋਣ ਕਰਕੇ ਸਮਾਂ ਬੀ ਬਹੁਤ ਲੱਗਣ ਦੀ ਅਵੱਸ਼ਕਤਾ ਦਿੱਸ ਰਹੀ ਸੀ, ਪਰ ਗ੍ਰੰਥ ਦੀ ਸੰਪੂਰਨਤਾ ਇਸੇ ਗਲ ਵਿਚ ਨਜ਼ਰ ਆਈ ਕਿ ਇਹ ਸਾਰਾ ਕੁਛ ਹੀ ਸਿਰੇ ਚਾੜ੍ਹਿਆ ਜਾਵੇ।

ਹੁਣ ਕੁਛ ਦਿਨ ਕਾਰਜ ਦੀ ਵਿਉਂਤ ਦੀ ਵਿਚਾਰ ਪਰ ਲੰਘੇ। ਜਦ ਕਾਰਜ ਅਰੰਭਿਆ ਗਿਆ ਤਾਂ ਮੰਗਲਾਂ ਦੇ ਕੇਵਲ ਪ੍ਰਯਾਯ ਲਾਉਣੇ ਨਾ-ਕਾਫ਼ੀ ਨਜ਼ਰ ਆਏ। ਇਨ੍ਹਾਂ ਵਿਚ ਜੋ ਵਿਸ਼ਯ ਹਨ ਓਹ ਧਾਰਮਿਕ, ਦਾਰਸ਼ਨਿਕ ਤੇ ਸਾਹਿਤਜਕ ਪਹਿਲੂ ਤੋਂ ਬਹੁਤ ਵਜਾਖਜਾ ਦੇ ਲੋੜ-

---

*ਇਹ ਭੂਮਿਕਾ ਪਹਿਲੀ ਐਡੀਸ਼ਨ ਦੀ ਹੈ। †ਇਹ ਗ੍ਰੰਥ ਖਾਲਸਾ ਟ੍ਰੈਕਟ ਸੁਸਾਇਟੀ ਨੂੰ ਸਮਰਪਿਤ ਸੀ, ਜਿਨ੍ਹਾਂ ਵਲੋਂ ਛਪ ਗਿਆ ਹੈ ਤੇ ੧੫) ਨੂੰ ਮਿਲਦਾ ਹੈ। ਇਹ ਕੋਸ਼ ਸ੍ਰੀ ਪੰਡਤ ਹਜ਼ਾਰਾ ਸਿੰਘ ਜੀ ਗਡਾਨੀ, ਟੀਕਾਕਾਰ ਵਾਰਾਂ ਭਾਈ ਗੁਰਦਾਸ ਜੀ ਨੇ ਦੇਰ ਹੋਈ ਲਿਖਿਆ ਸੀ। ਉਸ ਨੂੰ ਮੁੜਕੇ ਦੂਣੇ ਤੋਂ ਵਧੀਕ ਵਡਾ ਕੀਤਾ ਗਿਆ ਤੇ ਉਨ੍ਹਾਂ ਦੇ ਆਸ਼ੇ ਅਨੁਸਾਰ ਵਜ਼ੁਤਪਤੀਆਂ ਪ੍ਰਮਾਣ ਆਦਿਕ ਦੇਕੇ ਵਧਾਇਆ ਸੀ। ‡ਭਾਈ ਸਾਹਿਬ ਜੀ ਦੇ ਉੱਦਮ ਨਾਲ ਬਹੁਤ ਸਾਰੇ ਲੋਕਾਂ ਨੇ ਗ੍ਰੰਥ ਲੈਣਾ ਤਦੋਂ ਹੀ ਸ੍ਵੀਕਾਰ ਕਰ ਲਿਆ ਸੀ।

ਵੰਦ ਹਨ, ਇਸ ਲਈ ਆਪਣੀ ਪਹਿਲੀ ਵਿਉਂਤ ਵਿਚ ਇਕ ਵਾਧਾ ਹੋਰ ਕਰਨਾ ਲੋੜੀਂਦਾ ਦਿੱਸਿਆ। ਉਹ ਇਹ ਸੀ ਕਿ ਮੰਗਲਾਂ ਦੇ ਪੂਰੇ ਪੂਰੇ ਟੀਕੇ ਕੀਤੇ ਜਾਣ, ਭਾਵਾਰਥ ਖੁਹਲੇ ਜਾਣ ਤੇ ਪਦ ਪਦਾਰਥਾਂ ਦੇ ਪ੍ਰਯਾਯ ਬੀ ਵਿਸਥਾਰ ਨਾਲ ਦਿੱਤੇ ਜਾਣ। ਇਸ ਆਸ਼ਯ ਨੂੰ ਲੈ ਕੇ, ਸ੍ਰੀ ਸਤਿਗੁਰੂ ਜੀ ਦੀ ਟੇਕ ਧਾਰਕੇ, ੧੯੨੬ ਦੇ ਆਰੰਭ ਵਿਚ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਦੇ ਮੰਗਲਾਂ ਦਾ ਟੀਕਾ ਆਰੰਭ ਕਰ ਦਿੱਤਾ ਗਿਆ।

ਮੰਗਲਾਂ ਦਾ ਟੀਕਾ ਕਰ ਰਹੇ ਸਾਂ ਕਿ ਕਈ ਸਜਣਾਂ ਦੀ ਇੱਛਜਾ ਸਾਡੇ ਤਕ ਅੱਪੜੀ ਕਿ ਇਸ ਗ੍ਰੰਥ ਵਿਚੋਂ ਅਵਾਂਛਿਤ ਹਿੱਸੇ ਕੱਟ ਦਿਤੇ ਜਾਣ ਤੇ ਹੋਰ ਪ੍ਰਸੰਗ ਪਾ ਦਿੱਤੇ ਜਾਣ। ਪਰੰਤੂ ਇਹ ਕੰਮ ਕਰਨਾ, ਅਰਥਾਤ ਮੂਲ ਪਾਠ ਵਿਚੋਂ ਕੱਟਣਾ ਕਿ ਹੋਰ ਪਾਉਣਾ ਸਾਨੂੰ ਮੁਨਾਸਿਬ ਨਜ਼ਰ ਨਾ ਆਇਆ। ਐਸਾ ਕਰਨਾ ਸਾਹਿਤਜਕ ਦੁਨੀਆਂ ਵਿਚ ਇਕ ਵੱਡੀ ਮਾੜੀ ਗੱਲ ਹੈ। ਇਸੇ ਅਜੋਗ ਦਲੇਰੀ ਕਰਕੇ ਮੈਂਨੇ ਪ੍ਰਮੈਂਨੇ ਲੇਖਕਾਂ ਦੇ ਗ੍ਰੰਥ ਸ਼ੁੱਧ ਨਹੀਂ ਮਿਲਦੇ। ਮੈਂਨੂੰ ਸਿੰਮ੍ਰਤੀ, ਬਾਲਮੀਕੀ ਰਾਮਾਯਣ ਤੋਂ ਲੈ ਕੇ ਫਾਰਸੀ ਦੇ ਉਮਰਖ਼ਯਾਮ ਤਕ ਮਿਲਾਵਟ ਤੋਂ ਅਸਲੀ ਹਿੱਸਿਆਂ ਨੂੰ ਨਿਖੇੜਨਾ ਕਠਨ ਹੋ ਰਿਹਾ ਹੈ। ਅਪਣੇ ਹੀ ਘਰ ਵਿਚ ਵੇਖੋ:—ਸ਼੍ਰੀ ਪੰਚਮ ਪਾਤਸ਼ਾਹ ਜੀ ਦੇ ਸਮੇਂ ਤਕ ਅਨੇਕਾਂ ਸ਼ਬਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਨਵੇਂ ਰਚੇ ਜਾ ਕੇ ਅਤੇ ਅਨੇਕਾਂ ਉਨ੍ਹਾਂ ਦੇ ਰਚਿਆਂ ਵਿਚ ਫਰਕ ਪਾ ਕੇ ਪ੍ਰਵਿਰਤ ਹੋਣ ਲਗ ਪਏ ਸਨ। ਪੰਜਵੇਂ ਪਾਤਸ਼ਾਹ ਜੀ ਨੇ ਇਸੇ ਵਾਸਤੇ ੧੬੬੧ਬਿ: ਵਿਚ ਸ਼ੁੱਧ ਬਾਣੀ ਸੰਕਲਿਤ ਕਰਕੇ ਤੇ ਬੀੜ ਬੰਨ੍ਹਕੇ ਅਖਰ ਵੱਧ ਘਟ ਕਰਨੇ ਦੀ ਮਨਾਹੀ ਕਰ ਦਿੱਤੀ ਸੀ। ਆਪ ਜੀ ਪਾਸ ਉਸ ਵੇਲੇ ਇਨਸਾਨੀ ਸਾਮਾਨ ਸ਼ੁੱਧ ਬਾਣੀ ਨੂੰ ਪਰਖਣ ਦੇ ਕਾਫ਼ੀ ਹੈਸਨ ਤੇ ਰੂਹਾਨੀ ਸਾਮਾਨ ਪਰਖ ਕਰਨ ਦੇ ਤਾਂ ਉਨ੍ਹਾਂ ਪਾਸ ਸੁਤੇ ਹੈਸਨ। ਜੇ ਉਸ ਵੇਲੇ ਸ੍ਰੀ ਗੁਰੂ ਜੀ ਐਸਾ ਨਾਂ ਕਰਦੇ ਤਾਂ ਅੱਜ ਗੁਰੂ ਜੀ ਦੀ ਨਿਰੋਲ ਬਾਣੀ ਰਲਿਆਂ ਤੋਂ ਅੱਡਰੀ ਕਰ ਕੇ ਲੱਭ ਸਕਣੀ ਅਸੰਭਵ ਹੋ ਜਾਂਦੀ। ਇਸ ਕਰ ਕੇ ਕਿਸੇ ਹੀ ਰਚਨਾਂ ਵਿਚੋਂ ਕੱਟਣਾ ਤੇ ਹੋਰ ਕੁਛ ਪਾਉਣਾ ਅਸਾਂ ਨੇ ਅਜੋਗ ਖਿਆਲ ਕੀਤਾ। ਇਸ ਪ੍ਰਕਾਰ ਦੀ ਵੀਚਾਰ ਦੇ ਬਾਦ ਇਹ ਗਲ ਨਿਸ਼ਚਿਤ ਹੋਈ ਕਿ ਮੂਲ ਜਿਉਂ ਕਾ ਤਿਉਂ ਰਹੇ, ਕੁਛ ਵਧਾਯਾ ਘਟਾਯਾ ਨਾ ਜਾਵੇ*, ਪਰ ਹੇਠਾਂ ਟੂਕਾਂ ਵਿਚ ਓਹ ਗੱਲਾਂ ਦੱਸ ਦਿੱਤੀਆਂ ਜਾਣ ਜੋ ਕਵੀ ਜੀ ਨੇ ਤਾਂ ਠੀਕ ਲਿਖੀਆਂ ਸਨ ਪਰ ਪਾਠਕ ਉਨ੍ਹਾਂ ਨੂੰ ਸਮਝਣ ਵਿਚ ਉਕਾਈ ਖਾਂਦੇ ਹਨ ਅਤੇ ਜਿੱਥੇ ਕਵੀ ਜੀ ਤੋਂ ਉਕਾਈਆਂ ਰਹਿ ਗਈਆਂ ਹਨ ਓਥੇ ਉਨ੍ਹਾਂ ਦਾ ਹੇਠਾਂ ਪਤਾ ਲਾ ਦਿੱਤਾ ਜਾਵੇ। ਨਾਲੇ ਮਿਲਾਵਟਾਂ ਯਾ ਰਲਿਆਂਦੇ ਥਹੁ,ਸ਼ੁੱਧ ਪਾਠਾਂ ਦੇ ਪਤੇ,ਤੇ ਪਾਠਾਂਤ੍ਰ ਭੇਦ ਬੀ ਹੇਠਾਂ ਲਾ ਦਿੱਤੇ ਜਾਣ।

ਹੁਣ ਦੂਸਰਾ ਕੰਮ ਗ੍ਰੰਥ ਦੀ ਸੁਧਾਈ ਦਾ ਸੀ। ਅਨੇਕਾਂ ਨੁਸਖਿਆਂ ਵਿਚ ਪਾਠਾਂ ਦੇ ਅੰਤਰੇ ਸਨ। ਇਸ ਕਰ ਕੇ ਪਹਿਲਾਂ ਜਗ੍ਹਾ ਜਗ੍ਹਾ ਤੋਂ ਸ੍ਰੀ ਗੁਰੂ ਨਾਨਕ ਪ੍ਰਕਾਸ਼, ਤੇ ਗੁਰ ਪ੍ਰਤਾਪ ਸੂਰਜ ਗ੍ਰੰਥ ਲਿਖਤੀ ਕੱਠੇ ਕੀਤੇ ਗਏ। ਸੁਧਾਈ ਲਈ ਸਭ ਤੋਂ ਪੁਰਾਣਾ ਨੁਸਖਾ ੧੯੧੯ ਬਿ: ਦਾ,

*ਕਵੀ ਸੰਤੋਖ ਸਿੰਘ ਜੀ ਨੇ ਆਪ ਬਾਲਮੀਕੀ ਰਾਮਾਯਣ ਦੇ ਤਰਜਮੇ ਵਿਚ, ਜੋ ਮੂਲ ਪਾਠ ਪ੍ਰਵਿਰਤ ਸੀ ਸਾਰਾ ਤਰਜਮਾ ਕਰ ਦਿੱਤਾ ਹੈ, ਪਰ ਜੋ ਹਿੱਸੇ ਆਪ ਨੇ ਪਰਖੇ ਤੇ ਮਗਰੋਂ ਪਾਏ ਗਏ ਸਹੀ ਕੀਤੇ ਸਨ, ਓਹ ਆਪ ਨੇ ਦੱਸ ਦਿੱਤੇ ਕਿ ਇਹ ਬਾਲਮੀਕ ਦੇ ਨਹੀਂ, ਪਰ ਕਾਂਟ ਛਾਂਟ ਆਪ ਨੇ ਨਹੀਂ ਕੀਤੀ। ਦੇਖੋ ਇਸੇ ਪੋਥੀ ਦਾ 'ਬਾਲਮੀਕੀ ਰਾਮਾਯਣ ਦਾ ਅਨੁਵਾਦ ਕਵਿਤਾ ਵਿਚ' ਵਾਲਾ ਲੇਖ ਜੋ ਅੱਗੇ ਕਵੀ ਜੀ ਦੀ ਜੀਵਨੀ ਵਿਚ ਆਵੇਗਾ।

ਲਿਖਤੀ ਮਿਲਿਆ ਸੀ। ਹੋਰ ਬੀ ਪੁਰਾਣੇ ਸਨ ਪਰ ਉਨ੍ਹਾਂ ਪਰ ਸੰਮਤ ਨਹੀਂ ਸਨ। ਇਕ ਨੁਸਖੇ ਦਾ ਕੁਛ ਹਿੱਸਾ, ਜੋ ਪਿੱਛੇ ਜਿਹੇ ਜਾ ਕੇ ਮਿਲਿਆ, ਇਹ ੧੯੧੨ ਬਿ: ਦੀ ਲਿਖਤ ਸੀ। ਹੁਣ ਇਹ ਪ੍ਰਬੰਧ ਕੀਤਾ ਗਿਆ ਕਿ ਇਕ ਸੱਜਣ ਪਾਠ ਕਰੀ ਜਾਏ ਤੇ ਬਾਕੀ ਨੁਸਖਿਆਂ ਤੋਂ ਬਾਕੀ ਸੱਜਣ ਸੁਣੀ ਜਾਣ। ਇਸ ਤਰ੍ਹਾਂ ਸਾਰੇ ਨੁਸਖਿਆਂ ਦੇ ਪਾਠਾਂ ਦਾ ਮੁਕਾਬਲਾ ਹੁੰਦਾ ਜਾਏ ਤੇ ਪਾਠਾਂਤ੍ਰ ਭੇਦ ਹੇਠਾਂ ਨਿਸ਼ਾਨ ਦੇ ਕੇ ਲਾਏ ਜਾਣ। ਐਉਂ ਨਵੇਂ ਛਪਣ ਵਾਲੇ ਨਸਖੇ ਲਈ ਇਕ ਨੁਸਖਾ ਸੋਧਿਆ ਗਿਆ ਤੇ ਜਿੱਥੇ ਇਕ ਤੋਂ ਵਧੀਕ ਪਾਠ ਸਨ ਉਨ੍ਹਾਂ ਦੇ ਹੇਠਾਂ ਪਾਠਾਂਤ੍ਰ ਭੇਦ ਲਗਾਏ ਗਏ ਤੇ ਜੋ ਪਾਠ ਮੂਲੋਂ ਅਸ਼ੁੱਧ ਸਨ, ਉਨ੍ਹਾਂ ਦੇ ਸ਼ੁੱਧ ਪਾਠ ਜੋ ਹੋ ਸਕਦੇ ਹਨ,ਸੋ ਬੀ ਹੇਠਾਂ ਹੀ ਦੱਸੇ ਗਏ ਤਾਂ ਕਿ ਮੂਲ ਪਾਠ ਨੂੰ, ਚਾਹੇ ਓਹ ਅਸ਼ੁੱਧ ਹੀ ਹੈ, ਨਾਂ ਹਿਲਾਇਆ ਜਾਵੇ, ਪਰ ਪਾਠਕ ਨੂੰ ਉਸ ਦੀ ਅਸ਼ੁੱਧੀ ਦਾ ਪਤਾ ਲਗ ਜਾਵੇ,ਜੈਸਾ ਕਿ ਰੁਤ ੨ ਅੰਸੂ ੨੩ ਦੇ ਅੰਕ ੨੯ ਤੇ ਮੂਲ ਪਾਠ ਹੈ "ਚੇਲਨ ਕੋ ਜੋ ਵਾਕ ਨ ਜੋਵਾ"। ਹਰ ਨੁਸਖੇ ਵਿਚ, ਜੋ ਸਾਡੇ ਪਾਸ ਸਨ, ਇਹੀ ਪਾਠ ਸੀ। ਪਰ ਇਹ ਪਾਠ ਅਸ਼ੁਧ ਹੈ। ਇਸ ਨੂੰ ਵੀ ਅਸਾਂ ਬਦਲਿਆ ਨਹੀਂ, ਪਰ ਹੇਠਾਂ ਇਸ ਦਾ ਸ਼ੁਧ ਪਾਠ ਦੱਸ ਦਿੱਤਾ ਹੈ ਜੋ ਐਉਂ ਹੈ—"ਚੇਲਨ ਕੋ ਜੋਵਾ ਕਿ ਨ ਜੋਵਾ ?"

ਟੀਕਾ ਦੇ ਪਹਿਲੂ ਵਿਚ ਸਭ ਤੋਂ ਪਹਿਲਾ ਕੰਮ ਸ਼੍ਰੀ ਗੁਰ ਨਾਨਕ ਪ੍ਰਕਾਸ਼ ਦਾ ਸੀ। ਉਪਰਲਾ ਕੰਮ ਆਰੰਭਣ ਤੋਂ ਪਹਿਲਾਂ, ਜੈਸਾ ਕਿ ਪਿੱਛੇ ਦੱਸ ਆਏ ਹਾਂ, ਮੰਗਲਾਂ ਦਾ ਸਾਰਾ ਟੀਕਾ ਕਰਨਾ ਆਰੰਭ ਕੀਤਾ ਗਿਆ। ਸੋ ਮੰਗਲਾਂ ਨੂੰ ਇੰਨਾ ਖੁਹਲ ਕੇ ਤੇ ਵਿਸਥਾਰ ਨਾਲ ਹੱਲ ਕੀਤਾ ਗਿਆ ਕਿ ਸਾਧਾਰਣ ਪਾਠਕ ਦੀ ਸਮਝ ਵਿਚ ਵੀ ਕਵੀ ਜੀ ਦੀ ਇਸ਼ਟਪਤੀ* ਦੀਆਂ ਖੂਬੀਆਂ, ਕਵਿਤਾ ਦੇ ਕਟਾਖਜ ਤੇ ਬ੍ਰੀਕੀਆਂ ਆ ਜਾਣ ਤੇ ਜਿੱਥੇ ਕਵੀ ਜੀ ਨੇ ਦਾਰਸ਼ਨਿਕ (ਫਿਲਸਫੇ ਦੇ) ਖਯਾਲ ਦਿੱਤੇ ਹਨ, ਉਹ ਭੀ ਉਥੇ ਖੁਲ੍ਹ ਜਾਣ। ਇਸੀ ਤਰ੍ਹਾਂ ਮੰਗਲਾਂ ਦਾ ਟੀਕਾ ਕਰਕੇ ਫੇਰ ਸਾਰੇ ਗ੍ਰੰਥ ਵਿਚ ਮੁਸ਼ਕਲ ਪਦਾਂ ਦੇ ਅਰਥ ਲਾਏ ਗਏ। ਇਸ ਪਾਸੇ ਕੇਵਲ ਪਦਾਂ ਦੇ ਅਰਥ ਮਾਤ੍ਰ ਤੇ ਹੀ ਬੱਸ ਨਹੀਂ ਕੀਤੀ ਗਈ, ਸਗੋਂ ਅਰਥ ਲਾਉਣ ਦੀਆਂ ਔਖਿਆਈਆਂ ਵੀ ਹੱਲ ਕੀਤੀਆਂ ਗਈਆਂ। ਬਾਜ਼ੇ ਥਾਈਂ ਫਿਕਰਿਆਂ ਦੇ ਅਰਥ ਲਾਏ ਗਏ ਤੇ ਸੰਦਿਗਧ ਥਾਂ ਵਧੀਕ ਅਰਥਾਂ ਦੀ ਸੰਭਾਵਨਾ ਬੀ ਸੂਚਤਿ ਕੀਤੀ ਗਈ। ਇਸ ਪਹਿਲੂ ਵਿਚ ਬੀ ਬਹੁਤ ਕਠਨਾਈਆਂ ਸਨ। ਇਕ ਤਾਂ ਇਹ ਕਿ ਇਹ ਗ੍ਰੰਥ ਨਿਰਾ ਬ੍ਰਿਜ-ਭਾਸ਼ਾ ਦਾ ਯਾ ਕਿਸੇ ਇਕ ਪ੍ਰਕਾਰ ਦੀ ਨਿਰੀ ਹਿੰਦੀ ਦਾ ਨਹੀਂ, ਇਸ ਵਿਚ ਸੰਸਕ੍ਰਿਤ ਕੋਸ਼ ਚੋਰ ਸਾਰਾ ਖਪਤਿ ਹੈ। ਦੂਸਰੇ ਇਹ ਕਿ ਕਈ ਥਾਂਈ ਸੰਸਕ੍ਰਿਤ ਪਦ ਅਸਲੀ ਰੂਪ ਤੋਂ ਭਿੰਨ ਹੋ ਕੇ ਵਰਤੇ ਗਏ ਹਨ, ਜਿਕੂੰ 'ਕ੍ਰਿਸ਼ਾਨੁ ਰੇਤਸ੍ਹ' ਪਦ ਨੂੰ 'ਰੇਤ ਕ੍ਰਿਸਾਨ' ਕਰਕੇ ਲਿਖਿਆ ਹੈ, ਅਤੇ ਇਹ ਮੁਸ਼ਕਲ ਹੋਰ ਵੀ ਵਧ ਗਈ ਹੈ ਜਦੋਂ ਕਿ ਗੁਰਮੁਖੀ ਅੱਖਰਾਂ ਵਿਚ ਸੰਸਕ੍ਰਿਤ ਵਰਣਮਾਲਾ ਨਾ ਹੋਣ ਕਰਕੇ ਲਿਖਾਰੀਆਂ ਨੇ ਸੰਸਕ੍ਰਿਤ ਪਦਾਂ ਨੂੰ ਆਪਣੇ ਖੁੱਲ੍ਹੇ ਢੰਗਾਂ ਤੇ ਲਿਖਿਆ ਹੈ। ਤੀਸਰੇ ਅਕਸਰ ਲਿਖਾਰੀਆਂ ਨੇ ਬ੍ਰਿਜ-ਭਾਸ਼ਾ ਤੇ ਸੰਸਕ੍ਰਿਤ ਦੁਹਾਂ ਤੋਂ ਅਨਜਾਣੂ ਹੋਣ ਕਰਕੇ ਪਾਠਾਂ ਨੂੰ ਐਸਾ ਵਿਗਾੜਿਆ ਹੈ ਕਿ ਅਸਲ ਲੱਭਣ ਵਿਚ ਭਾਰੀ ਕਠਨਤਾ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਮੁਸ਼ਕਿਲ ਚੰਗੀ ਤਰ੍ਹਾਂ ਵਿਦਿਤ ਹੋ ਜਾਂਦੀ ਹੈ ਜਦੋਂ ਰਾਸ ੭ ਅੰਸੂ ੩ ਅੰਕ ੪੫ ਤੇ ਅੰਸੂ ੪

*ਇਸ਼ਟ ਦੇਵ ਵਿਚ ਅਨੰਨ ਭਾਵਨਾ, ਜੋ ਹੋਰ ਕਿਸੇ ਵਿਚ ਨਾ ਹੋਵੇ।

ਅੰਕ ੩੬ ਤੋਂ ਅੱਗੇ ਤੇ ਫਿਰ ਰੁਤ ੫ ਅੰਸੂ ੨੭ ਅੰਕ ੨੦, ੨੨, ੪੨ ਤੋਂ ਅੱਗੇ ਤੇ ਅੰਸੂ ੨੮ ਅੰਕ ੩੬ ਤੋਂ ਅੱਗੇ ਦੇ ਟਿਕਾਣਿਆਂ ਤੇ ਸੰਸਕ੍ਰਿਤ ਸ਼ਲੋਕਾਂ ਨੂੰ ਪੜ੍ਹਿਆ ਜਾਵੇ। ਪਹਿਲਾਂ ਤਾਂ ਸਾਡਾ ਖ਼ਿਆਲ ਸੰਸਕ੍ਰਿਤ ਸ਼ਲੋਕਾਂ ਦੇ ਪਾਠਾਂ ਨੂੰ ਸ਼ੁੱਧ ਕਰਨੇ ਦਾ ਸੀ, ਜੈਸਾ ਕਿ ਰਾਸ ੭ ਅੰਸੂ ੩, ੪ ਵਿਚ ਸੰਸਕ੍ਰਿਤ ਸ਼ਲੋਕਾਂ ਵਾਲੀ ਥਾਂ ਅਸਾਂ ਮੂਲ ਵਿਚ ਸ਼ੁੱਧ ਪਾਠ, ਜੋ ਠੀਕ ਤੋਂ ਠੀਕ ਸੰਭਾਵਿਤ ਹੋਇਆ, ਸ਼ੁੱਧ ਕਰਕੇ ਦੇ ਦਿੱਤਾ ਸੀ। ਪਰ ਫੇਰ ਅਸਾਂ ਏਹੋ ਮੁਨਾਸਿਬ ਜਾਤਾ ਕਿ ਲਿਖਾਰੀਆਂ ਦਾ ਵਿਗਾੜਿਆ ਪਾਠ ਹੀ ਮੂਲ ਵਿਚ ਰਹੇ ਤੇ ਸੰਸਕ੍ਰਿਤ ਭਾਸ਼ਾ ਵਿਚ ਜੋ ਸ਼ੁਧ ਪਾਠ ਹੋ ਸਕੇ, ਉਹ ਹੇਠਾਂ ਦੇ ਦਿੱਤਾ ਜਾਵੇ। ਦੇਖੋ ਰੁਤ ਪੰਜ ਅੰਸੂ ੨੭ ਅੰਕ ੨੦ ਤੇ ੨੨ ਤੋਂ ਅੱਗੇ ਤੇ ਫਿਰ ਉਸੇ ਰੁਤ ਦੇ ਅੰਸੂ ੨੮ ਦੇ ਅੰਕ ੩੬ ਤੋਂ ਅੱਗੇ।

ਸੰਸਕ੍ਰਿਤ ਪਦਾਂ ਤੋਂ ਛੁੱਟ ਕਵੀ ਜੀ ਨੇ ਫ਼ਾਰਸੀ ਅਰਬੀ ਪਦਾਂ ਦੀ ਵਰਤੋਂ ਬੀ ਕੀਤੀ ਹੈ। ਆਪ ਫ਼ਾਰਸੀ ਅਰਬੀ ਦੀ ਸਾਧਾਰਨ ਵਾਕਬੀ ਰਖਦੇ ਸੇ। ਇਸ ਕਰਕੇ ਆਪ ਤੋਂ, ਪਦਾਂ ਦੇ ਵਰਤਾਉ ਵਿਚ ਜੇ ਕਿਤੇ ਕੋਈ ਹੋਰਵੇਂ ਗਲ ਪੈ ਗਈ ਹੈ ਜੋ ਉਨ੍ਹਾਂ ਜ਼ੁਬਾਨਾਂ ਦੇ ਕਾਇਦਿਆਂ ਵਿਚ ਠੀਕ ਨਹੀਂ ਤਾਂ ਅਰਥ ਦੇਣ ਵਿਚ ਸੁਲਝਾਉ ਕਰ ਦਿੱਤਾ ਹੈ। ਸੋ ਸਾਖੀ ਵਿਚ ਫਾਰਸੀ ਦੇ ਵਰਤਾਉ ਬੜੇ ਗ਼ਲਤ ਹਨ ਤੇ ਅਕਸਰ ਕਵੀ ਜੀ ਨੇ ਬੀ ਉਵੇਂ ਹੀ ਰੱਖ ਲਏ ਹਨ, ਉਨ੍ਹਾਂ ਦੇ ਸੁਲਝਾਉ ਵਿਚ ਕਠਨਾਈਆਂ ਬਹੁਤ ਆਉਂਦੀਆਂ ਰਹੀਆਂ ਹਨ, ਜੋ ਹੱਲ ਕੀਤੀਆਂ ਗਈਆਂ। ਦੇਖੋ ਰੁਤ ਪੰਜ ਅੰਸੂ ੨੩ ਅੰਕ ੧੪ ਤੋਂ ਅਗੇ ਤੇ ਫਿਰ ਰੁਤ ੪ ਦੇ ਅੰਸੂ ੬ ਅੰਕ ੪੨ ਤੇ ਅੰਸੂ ੯ ਅੰਕ ੬।

ਹਿੰਦੀ ਭਾਸ਼ਾ ਦੇ ਪਦਾਂ ਨੂੰ ਭੀ ਕਈ ਲਿਖਾਰੀਆਂ ਦੀ ਨਾਵਾਕਫੀ ਨੇ ਖ਼ਰਾਬ ਕੀਤਾ ਹੈ, ਉਨ੍ਹੀ ਥਾਈਂ ਅਸਲ ਪਦ ਖੋਜ ਕੇ ਪ੍ਰਯਾਜ ਲਾ ਕੇ ਕਠਨਤਾਈ ਹੱਲ ਕੀਤੀ ਗਈ ਹੈ। ਇਸੇ ਗੱਲ ਨੂੰ ਸਪਸ਼ਟ ਕਰ ਦੇਣ ਲਈ, ਜਿਥੋਂ ਤਕ ਬਣ ਪਿਆ ਹੈ, ਪਦਾਂ ਦੇ ਅਰਥਾਂ ਦੇ ਅਗੇ ਵਜੁਤਪਤੀਆਂ ਤੇ ਕਿਤੇ ਪਦਾਂ ਦੇ ਅਸਲ ਸ਼ੁਧ ਸਰੂਪ ਦਿੱਤੇ ਹਨ। ਫਿਰ ਗੁਰ ਪ੍ਰਤਾਪ ਸੂਰਜ ਵਿਚ ਕਵੀ ਜੀ ਨੇ ਕਈ ਥਾਈਂ ਠੇਠ ਪੰਜਾਬੀ, ਕਿਤੇ ਪੋਠੋਹਾਰੀ, ਲਹਿੰਦਾ, ਪਹਾੜੀ ਤੇ ਕਿਤੇ ਆਮ ਪੰਜਾਬੀ ਦੇ ਪਦ ਵਰਤੇ ਹਨ, ਜਿਨ੍ਹਾਂ ਦੇ ਪ੍ਰਯਾਜ ਇਨ੍ਹਾਂ ਬੋਲੀਆਂ ਦੇ ਕਾਇਦਿਆਂ ਨਾਲ ਲਾਏ ਗਏ ਹਨ। ਪੰਜਾਬੀ ਦਾ ਕੋਸ਼ ਜੋ ਪੰਜਾਬੀ ਤੋਂ ਅੰਗਰੇਜ਼ੀ ਵਿਚ ਹੈ, ਗੁਰ ਪ੍ਰਤਾਪ ਸੂਰਜ ਗ੍ਰੰਥ ਵਿਚ ਨਹੀਂ ਚਲਦਾ, ਕਿਉਂਕਿ ਗੁ: ਪ੍ਰ: ਸੂ: ਗ੍ਰੰਥ ਸੰਸਕ੍ਰਿਤ ਮਿਲਵੀਂ ਹਿੰਦੀ ਦਾ ਗ੍ਰੰਥ ਹੈ, ਪੰਜਾਬੀ ਦਾ ਨਹੀਂ। ਅਤੇ ਹੋਰ ਕੋਈ ਗੁਰਮੁਖੀ ਕੋਸ਼ ਸਾਡੇ ਇਸ ਕੰਮ ਕਰਨ ਦੇ ਸਮੇਂ ਹੈ ਨਹੀਂ ਸੀ, ਜੋ ਇਸ ਗ੍ਰੰਥ ਦੀਆਂ ਮੁਸ਼ਕਲਾਂ ਦੀ ਹੱਲ ਵਿਚ ਸਹਾਈ ਹੋ ਸਕਦਾ। ਸ੍ਰੀ ਗੁਰੂ ਗ੍ਰੰਥ ਕੋਸ਼ ਜੋ ਇਸ ਤੋਂ ਪਹਿਲਾਂ ੭ ਬਰਸ ਲਾ ਕੇ ਗੁਰੂ ਜੀ ਨੇ ੧੯੨੫ ਈ: ਵਿਚ ਸਿਰੇ ਚੜ੍ਹਾ ਲਿਆ ਸੀ, ਗੁਰਮੁਖੀ ਵਿਚ ਪਹਿਲਾ ਕੋਸ਼ ਸੀ ਜੋ ਵਜੁਤਪਤੀਆਂ ਨੂੰ ਲੈ ਕੇ ਅਰਥਾਂ ਵਲ ਟੁਰਦਾ ਸੀ, ਇਹ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਸ਼ ਹੋਣ ਕਰਕੇ ਇਸ ਗ੍ਰੰਥ ਵਿਚ ਕੇਵਲ ਗੁਰਬਾਣੀ ਦੇ ਹਿੱਸਿਆਂ ਵਿਚ ਹੀ ਸਹਾਈ ਹੋਇਆ ਹੈ*।

ਸਭ ਤੋਂ ਵਡੀ ਕਠਨਤਾਈ ਗਯਾਨੀ ਸਜਣ ਪੰਜਵੀਂ ਰੁਤ ਵਿਚ ਪ੍ਰਤੀਤ ਕਰਿਆ ਕਰਦੇ

*ਇਹ ਪ੍ਰਸਤਾਵਨਾ ਸਾਰਾ ਗੁਰ ਪ੍ਰਤਾਪ ਸੂਰਜ ਗ੍ਰੰਥ ਛਪ ਚੁਕਣ ਦੇ ਮਗਰੋਂ ਲਿਖੀ ਗਈ ਸੀ।

ਹਨ। ਵਡੇ ਵਡੇ ਗਿਆਨੀ ਇਸ ਰੁਤ ਵਿਚ ਆ ਕੇ ਅਟਕ ਜਾਇਆ ਕਰਦੇ ਹਨ। ਅਸਲ ਗੱਲ ਇਹ ਹੈਕਿ ਇਹ ਰੁਤ ਲਗ ਪਗ ਸੌ ਸਾਖੀ ਦਾ ਟੀਕਾਹੈ,ਜੋ ਸੌ ਸਾਖੀ ਕਿ ਮਿਲਾਵਟਾਂ ਵਾਲੀ ਹੈ ਤੇ ੧੮੬੦—੧੮੬੪ ਬਿ: ਦੇ ਵਿਚਾਲੇ ਦੀ ਹੈ। ਕਵੀ ਜੀ ਆਪਣੇ ਵਲੋਂ ਤਾਂ ਠੀਕ ਉਲਥਾ ਕਰਦੇ ਹਨ, ਪਰ ਕਈ ਥਾਂ ਇਸ ਵਿਗਾੜੀ ਹੋਈ ਸੌ ਸਾਖੀ ਦੀਆਂ ਅਰਲ ਬਰਲ ਸੱਟੀਆਂ ਗੱਲਾਂ ਰਹਿ ਜਾਂਦੀਆਂ ਹਨ ਤੇ ਕਈ ਨਾਂ ਹੱਲ ਹੋ ਸਕੀਆਂ ਥਾਵਾਂ ਤੇ ਆਪ ਨੇ ਇਸ ਸੌ ਸਾਖੀ ਦੇ ਫਿਕਰੇ ਹੀ ਰੱਖ ਦਿੱਤੇ ਹਨ, ਜੈਸਾ ਕਿ ਰੁਤ ੪ ਅੰਸੂ ੬ ਅੰਕ ੨੫ ਤੇ ੪੨, ਰੁਤ ੫ ਅੰਸੂ ੧੬ ਅੰਕ ੨੩ ਤੋਂ ਅਗੇ ਤੇ ਫਿਰ ਅੰਸੂ ੨੫ ਸਾਰੇ ਦਾ ਸਾਰਾ ਇਸ ਸੌ ਸਾਖੀ ਦਾ ਹੀ ਤਕਰੀਬਨ ਉਤਾਰਾ ਹੈ। ਇਸੇ ਤਰ੍ਹਾਂ ਹੋਰ ਅਨੇਕਾਂ ਥਾਵਾਂ ਇਸੇ ਰੁੱਤ ਵਿਚ ਪਈਆਂ ਹਨ। ਇਸ ਸੌ ਸਾਖੀ ਦੀ ਅਣਬਣਤਾ ਇਉਂ ਉਸ ਦੇ ਕਵੀ ਜੀ ਦੇ ਕੀਤੇ ਅਨੁਵਾਦ ਵਿਚ ਬੀ ਆ ਜਾਂਦੀ ਹੈ, ਜਿਸ ਨੂੰ ਪੂਰੀ ਤਰ੍ਹਾਂ ਹੱਲ ਕਰਨ ਦਾ ਯਤਨ ਕੀਤਾ ਗਿਆ ਹੈ। ਇਕ ਸੌ ਇਕ ਅਰਦਾਸਾਂ ਪੰਜਵੀਂ ਰੁਤ ਦਾ ਇਕ ਡਾਢਾ ਕਠਨ ਹਿੱਸਾ ਹੈ। ਇਨ੍ਹਾਂ ਦੇ ਅਰਥਾਂ ਦੇ ਖੁਹਲਣ ਵਿਚ ਤੇ ਸਾਰਥਿਕ ਕ੍ਰਮ ਲੱਭਣ ਵਿਚ ਖ਼ਾਸ ਖਿਆਲ ਤੇ ਤਵੱਜੋ ਲਾ ਕੇ ਇਸ ਨੂੰ ਹੱਲ ਕੀਤਾ ਗਿਆ ਹੈ। ਗਲ ਕੀਹ ਸਾਖੀਆਂ ਨੂੰ ਸੌ ਸਾਖੀ ਨਾਲ ਮੇਲ ਮੇਲ ਕੇ ਹੋਰ ਥਾਵਾਂ ਤੋਂ ਸੂਹਾਂ ਤੇ ਪਤੇ ਕੱਢ ਕੱਢ ਕੇ ਪੰਜਵੀਂ ਰੁਤ ਮੁਕਾਈ ਹੈ। ਇਸ ਤਰ੍ਹਾਂ ਦੇ ਯਤਨਾਂ ਨਾਲ, ਜਿੰਨਾਂ ਕੁ ਮੁਮਕਿਨ ਸੀ, ਹੁਣ ਪੰਜਵੀਂ ਰੁਤ ਸਰਲ ਸੂਰਤ ਵਿਚ ਆ ਗਈ ਹੈ। ਇਸੇ ਤਰ੍ਹਾਂ ਖਾਸ ਖਾਸ ਕਮਾਮਾਂ, ਹੁਨਰਾਂ, ਗੁਣਾਂ ਤੇ ਫਨਾਂ ਸੰਬੰਧੀ ਪਦਾਂ ਦੇ ਅਰਥਾਂ ਵਿਚ ਜੋ ਅੜਚਨਾਂ ਆਉਂਦੀਆਂ ਹਨ, ਉਨ੍ਹਾਂ ਕਮਾਮਾਂ ਦੀ ਵਾਕਫੀਅਤ ਦੇ ਪਹਿਲੂਆਂ ਤੋਂ ਹੱਲ ਕੀਤੀਆਂ ਗਈਆਂ ਹਨ। ਸ਼ਸਤ੍ਰ ਵਿਦਯਾ, ਜੁੱਧ ਵਿਦਯਾ, ਘੋੜਿਆਂ ਦੀ ਵਿਦਯਾ ਆਦਿ ਦੇ ਕਵੀ ਜੀ ਬੜੇ ਮਾਹਿਰ ਸਨ, ਉਨ੍ਹਾਂ ਸੰਬੰਧੀ ਵਰਤੇ ਪਦ ਉਨ੍ਹਾਂ ਹੀ ਵਿਦਿਆ ਦੇ ਸੰਕੇਤਾਂ ਅਨੁਸਾਰ ਹੱਲ ਕੀਤੇ ਗਏ ਹਨ।

ਫੇਰ ਦਾਰਸ਼ਨਿਕ ਪਹਿਲੂ, ਜੈਸਾ ਕਿ ਹਠ ਤੇ ਰਾਜ ਜੋਗ ਦੇ ਪ੍ਰਕਰਣ, ਵੇਦਾਂਤ ਤੇ ਗੁਰ ਸਿੱਖੀ ਦੇ ਦਾਰਸ਼ਨਿਕ ਪਾਸੇ ਹੋਰ ਕਠਨ ਵਿਸ਼ੇ ਹਨ। ਇਨ੍ਹਾਂ ਦੇ ਨਾਲ ਲਗਦੇ ਬ੍ਰਿਤੀ ਦੇ ਪ੍ਰਕਾਰ, ਨਜਾਯ ਦੇ ਕਟਾਖੰਜ ਐਸੇ ਵਿਸ਼ੇ ਹਨ ਜੋ ਗੁਰ ਪ੍ਰਤਾਪ ਸੂਰਜ ਨੂੰ ਐਸਾ ਗ੍ਰੰਥ ਨਹੀਂ ਰਹਿਣ ਦਿੰਦੇ ਕਿ ਕੇਵਲ ਕਠਨ ਪਦਾਂ ਦੇ ਪ੍ਰਯਾਯ ਲੱਗ ਜਾਣ ਨਾਲ ਕੋਈ ਇਸ ਗ੍ਰੰਥ ਨੂੰ ਸਮਝ ਸਕੇ। ਵੇਦਾਂਤ ਤੇ ਯੋਗ ਵਾਲੇ ਥਾਉਂ, ਜੋ ਅਨੇਕਾਂ ਹਨ,ਕਦੇ ਨਹੀਂ ਸਮਝੇ ਪੈ ਸਕਦੇ ਜਦ ਤਕ ਕਿ ਉਨ੍ਹਾਂ ਨੂੰ ਉਨ੍ਹਾਂ ਵਿਦਯਾ ਦੀ ਗਜਾਤ ਅਨੁਸਾਰ ਪ੍ਰਯਾਵਾਂ ਵਿਚ ਨਾ ਖੁਹਲਿਆ ਜਾਵੇ। ਸੋ ਉਨ੍ਹਾਂ ਟਿਕਾਣਿਆਂ ਤੇ ਇਨ੍ਹਾਂ ਪਹਿਲੂਆਂ ਨੂੰ ਇਸੇ ਤ੍ਰੀਕੇ ਨਾਲ ਹੱਲ ਕੀਤਾ ਗਿਆ ਹੈ ਕਿ ਸੁਗਮ ਹੋ ਕੇ ਪਾਠਕਾਂ ਦੀ ਸਮਝੇ ਪੈ ਜਾਣ। ਕਈ ਥਾਈਂ ਵੇਦਾਂਤ ਤੇ ਜੋਗ ਨਾਲ ਗੁਰਮਤ ਦੇ ਵਿਸ਼ੇ ਰਲਗਡ ਭਾਸਦੇ ਹਨ ਤੇ ਕਈ ਗਿਆਨੀ ਗੁਰਮਤਿ ਨੂੰ ਉਨ੍ਹਾਂ ਨਾਲ ਇਕ ਰੂਪ ਸਮਝ ਕੇ ਉਸ ਰੌਸ਼ਨੀ ਵਿਚ ਵਰਣਨ ਕਰਦੇ ਰਹੇ ਹਨ, ਪਰ ਕਵੀ ਜੀ ਨੇ ਗੁਰਮਤ ਉਥੇ ਅੱਡਰੀ ਕੀਤੀ ਹੋਈ ਹੈ, ਉਹਨੀਂ ਥਾਈਂ ਇਹ ਗੱਲ ਦਰਸਾ ਦਿੱਤੀ ਗਈ ਹੈ। ਜੈਸਾ ਕਿ ਭਾਈ ਦਇਆ ਸਿੰਘ ਜੀ 'ਸ਼ਾਸਤ੍ਰੀ ਵੇਦਾਂਤ' ਕਹਿਕੇ ਫੇਰ ਗੁਰਮਤ ਸ਼ੁਰੂ ਕਰਦੇ ਹਨ, ਓਥੇ ਸਹਿਸੁਭਾ ਪਤਾ ਨਹੀਂ ਲਗਦਾ ਕਿ ਹੁਣ ਗੁਰਮਤ ਦਾ ਵਿਸ਼ਾ ਦੂਰ ਪਿਆ ਹੈ (ਦੇਖੋ ਰੁਤ ਪੰਜਵੀਂ ਅੰਸੂ ੪੯ ਅੰਕ ੩੬ ਤੋਂ ਅੱਗੇ), ਉਸ ਟਿਕਾਣੇ ਸੂਚਿਤ ਕਰ ਦਿੱਤਾ ਗਿਆ ਹੈ ਕਿ ਹੁਣ ਗੁਰਮਤ ਦਾ ਆਦਰਸ਼ ਟੁਰਿਆ ਹੈ। ਇਸੀ ਤਰ੍ਹਾਂ ਪ੍ਰਯਾਯ ਅਰਥ

ਲਾਉਣ ਦੇ ਸਾਰੇ ਪੱਖਾਂ ਵਲ ਧਿਆਨ ਦੇ ਕੇ,ਜਿਵੇਂ ਬਣ ਪਿਆ,ਸੁਗਮਤਾ ਕੀਤੀ ਗਈ ਹੈ,ਪਰ ਅਜੇ ਇਹ ਨਹੀਂ ਕਿਹਾ ਜਾ ਸਕਦਾ ਕਿ ਮਨੋਰਥ ਪੂਰਨ ਹੋ ਗਿਆ ਹੈ, ਜਾਂ ਕਿਤੇ ਉਕਾਈ ਜਾਂ ਭੁੱਲ ਨਹੀ ਰਹਿ ਗਈ। ਇਸ ਲਈ ਗੁਣੀ ਜਨ ਜਿੱਥੇ ਕੋਈ ਉਕਾਈ ਪ੍ਰਤੀਤ ਕਰਨ ਉਹ ਦੱਸ ਭੇਜਣ ਦੀ ਕ੍ਰਿਪਾਲਤਾ ਕਰਨ ਤਾਂ ਜੋ ਦੂਸਰੀ ਵੇਰ ਦੀ ਛਪਾਈ ਵਿਚ ਵੀਚਾਰ ਕੀਤੀ ਜਾ ਸਕੇ*।

ਇਤਿਹਾਸਕ ਪਹਿਲੂ ਵਿਚ ਜਿੱਥੋਂ ਤਕ ਬਣ ਪਿਆ ਹੈ, ਜਿੱਥੇ ਜਿੱਥੇ ਉਕਾਈਆਂ ਸਨ ਖੋਜ ਪੜਤਾਲ ਕਰ ਕੇ ਟੂਕਾਂ ਲਿਖ ਦਿਤੀਆਂ ਹਨ ਤੇ ਦਰੁਸਤੀਆਂ ਲਾ ਦਿੱਤੀਆਂ ਹਨ। ਜਿਵੇਂ ਬੰਦੇ ਦੇ ਪ੍ਰਸੰਗ ਵਿਚ ਸਾਰਾ ਅੱਗਾ ਪਿੱਛਾ, ਜੋ ਜੋ ਹੁਣ ਤਕ ਦੀ ਇਤਿਹਾਸਕ ਖੋਜ ਵਿਚੋਂ ਲੱਭ ਸਕਿਆ ਹੈ,ਸੰਖੇਪ ਹੇਠਾਂ ਲਾ ਦਿੱਤਾ ਹੈ ਤੇ ਉਸ ਬੀਰ ਬਹਾਦਰ ਦੀਆਂ ਜਿੱਤਾਂ ਦੇ ਸਫਰਾਂ ਦਾ ਨਕਸ਼ਾ ਬਣਾਕੇ ਦੇ ਦਿੱਤਾ ਹੈ ਤਾਕਿ ਪਾਠਕ ਨੂੰ ਸਮਝਣ ਵਿਚ ਦਿੱਕਤ ਪੇਸ਼ ਨਾ ਆਵੇ। ਬੜੇ ਬੜੇ ਅਹੰਮ ਮਾਮਲੇ; ਜੈਸਾ ਕਿ ਕੌਲਾਂ ਦਾ ਪ੍ਰਸੰਗ, ਦੇਵੀ ਪੂਜਣ ਦਾ ਮਾਮਲਾ, ਇਨ੍ਹਾਂ ਪਰ ਸਵਿਸਥਾਰ ਪੜਤਾਲ ਕੀਤੀ ਗਈ ਹੈ ਤੇ ਓਹ ਪੜਤਾਲ ਸਾਰੀ ਦੇ ਦਿੱਤੀ ਹੈ। ਸ਼੍ਰੀ ਕਲਗੀਧਰ ਪਿਤਾ ਜੀ ਦੇ ਪਵਿੱਤ੍ਰ ਸ਼ਰੀਰ ਪਰ ਕਟਾਰ ਦੇ ਹਮਲੇ ਬਾਬਤ ਜੋ ਬੇਪਤਈ ਹੁਣ ਤਕ ਸੀ ਤੇ ਮਨ ਆਈਆਂ ਲੇਖਕ ਲਿਖਦੇ ਗਏ ਸਨ, ਸਾਰੇ ਦੀ ਪੜਤਾਲ ਕਰ ਕੇ, ਜਿੱਥੋਂ ਕੁ ਤਕ ਨਿਰਪੱਖ ਖੋਜ ਪਤਾ ਲਾ ਸੱਕੀ ਹੈ ਅਪਣੇ ਟਿਕਾਣੇ ਸਿਰ ਲਿਖ ਦਿੱਤਾ ਹੈ†। ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਜੋਤੀ ਜੋਤ ਹੋਣ ਬਾਬਤ, ਕੌਲਾਂ ਦੇ ਪ੍ਰਸੰਗ ਬਾਬਤ, ਦੁਰਗਿਆਣੇ ਦੀ ਖੋਜ, ਰਾਗਮਾਲਾ ਪਰ ਵਿਚਾਰ, ਬਗਦਾਦ ਸੰਬੰਧੀ ਖੋਜ, ਜਗਤ ਦੀ ਰਚਨਾ ਪਰ ਸਾਰੇ ਮਤਾਂ ਦੀ ਬਹਿਸ, ਪੈਂਦੇ ਖਾਂ ਵਾਲਾ ਜੰਗ, ਕਲਗੀਧਰ ਜੀ ਦੇ ਸਾਹਿਬਜ਼ਾਦਿਆਂ ਦੇ ਨਾਵਾਂ ਦਾ ਕ੍ਰਮ, ਸੋ ਸਾਖੀ ਦੇ ਆਖੇਪ, ਔਰੰਗਜ਼ੇਬ ਦੇ ਜ਼ੁਲਮ, ਬਾਦਸ਼ਾਹ-ਮਿਲਾਪ ਆਦਿਕ ਵਡੇ ਵਡੇ ਲੇਖ ਤੇ ਅਨੇਕਾਂ ਹੋਰ ਟੀਕਾ ਟਿੱਪਣੀਆਂ ਆ ਗਈਆਂ ਹਨ। ਜੇ ਕਦੇ ਓਹ ਵਡੇ ਵਡੇ ਲੇਖ ਜੋ ਉੱਧਾਰਾਂ ਤੇ ਸਮਾਧਾਨਾਂ ਦੇ ਇਸ ਗ੍ਰੰਥਾਵਲੀ ਵਿਚ ਥਾਓਂ ਥਾਈਂ ਦਿੱਤੇ ਹਨ, ਸਾਰੇ ਇਸ ਪਹਿਲੀ ਜਿਲਦ ਵਿਚ ਦਿੱਤੇ ਜਾਂਦੇ ਤਾਂ ਇਹ ਜਿਲਦ ਬਹੁਤ ਵਡੀ ਹੋ ਜਾਂਦੀ ਤੇ ਸਾਰੀ ਖੋਜ ਇਕ ਥਾਵੇਂ ਹੋ ਜਾਂਦੀ, ਪਰ ਪਾਠਕਾਂ ਨੂੰ ਸਮਝਣ ਵਿਚ ਵਧੇਰੇ ਖੇਚਲ ਕਰਨੀ ਪੈਂਦੀ। ਕਿਉਂਕਿ ਜਿਸ ਵੇਲੇ ਪਾਠਕ ਜਿਸ ਹਾਲ ਨੂੰ ਜਿਸ ਟਿਕਾਣੇ ਪੜ੍ਹ ਰਿਹਾ ਹੈ ਉਸਨੂੰ ਸੁਖੈਨਤਾ ਤੇ ਰਸ ਤਾਂ ਹੀ ਹੈ ਕਿ ਜੇ ਉਸ ਨੂੰ ਉਸੇ ਟਿਕਾਣੇ ਤੇ ਉਸੇ ਵੇਲੇ ਉੱਧਾਰ ਮਿਲ ਜਾਵੇ। ਇਸ ਲਈ ਸਾਰੇ ਵਡੇ ਛੋਟੇ ਲੇਖ ਇਸ ਗ੍ਰੰਥਾਵਲੀ ਵਿਚ ਥਾਓਂ ਥਾਈਂ ਆਪੋ ਆਪਣੇ ਟਿਕਾਣੇ ਤੇ ਦੇ ਦਿੱਤੇ ਗਏ; ਜੈਸਾ ਕਿ ਦੇਵੀ ਪੂਜਣ ਪਰ ੬੦ ਸਫੇ ਦਾ ਲੇਖ ਹੈ। ਬੰਦੇ ਬਹਾਦਰ ਦੀਆਂ ਸਾਰੀਆਂ ਮੱਲਾਂ ਦਾ ਨਕਸ਼ਾ ਤੇ ਕਿਤਨੇ ਲੰਬੇ ਲੇਖ ਦੇ ਤ੍ਰੈ ਥਾਈਂ ਆਏ ਹਨ। ਇਸੇ ਤਰ੍ਹਾਂ ਉੱਪਰ ਦੱਸੇ ਸਾਰੇ ਮਾਮਲਿਆਂ ਪਰ ਟੂਕਾਂ ਟਿੱਪਣੀਆਂ ਨੇ ਕਈ ਸੌ ਸਫੇ ਲਏ ਹਨ।

---

*ਦੂਸਰੀ ਵੇਰ ਦੀ ਛਪਾਈ ਤੋਂ ਪਹਿਲੋਂ ਫੇਰ ਸਾਰੇ ਉੱਧਾਰ ਤੇ ਪ੍ਰਮਾਣ ਸੋਧੇ ਗਏ, ਵਿਸ਼ੇਸ਼ ਖੋਜ ਨਾਲ ਹੱਲ ਹੋਏ ਅਰਥ ਤੇ ਉਧਾਰ ਦੇ ਦਿੱਤੇ ਗਏ ਤੇ ਲਗਦੇ ਚਾਰੇ ਸੁਧਾਈ ਵੀ ਕਰ ਦਿੱਤੀ ਗਈ, ਪਰ ਅਜੇ ਵੀ ਗੁਣੀ ਜਨਾਂ ਨੂੰ ਜੇ ਕੁਝ ਸੁੱਝੇ ਤਾਂ ਦੱਸ ਘੱਲਣ ਜੋ ਅਗਲੀਵੇਰ ਛਪਣ ਵੇਲੇ ਫੇਰਵੀਚਾਰ ਹੋਸਕੇ।

†ਪਹਿਲੀ ਵੇਰ ਗੁਰ ਪ੍ਰਤਾਪ ਸੂਰਜ ਗ੍ਰੰਥ ਛਪ ਚੁਕਣ ਤੋਂ ਮਗਰੋਂ ਗੁਣੀ ਜਨਾਂ ਨੇ ਆਪਣੇ ਵਿਖ੍ਯਾਨਾਂ, ਕਥਾ ਤੇ ਲੇਖਾਂ ਵਿਚ ਇਸ ਖੋਜ ਦੀ ਸ੍ਵੀਕਾਰਤਾ ਪ੍ਰਗਟ ਕੀਤੀ ਹੈ।

ਇਤਿਹਾਸਕ ਮਾਮਲਿਆਂ ਤੇ ਬਹਿਸਕਰਦਿਆਂ ਜੋ ਪੋਥੀਆਂ ਤੇ ਕਿਤਾਬਾਂ ਪੜਤਾਲੀਆਂ ਹਨ, ਉਨ੍ਹਾਂ ਦੇ ਨਾਮ ਤੇ ਉਨ੍ਹਾਂ ਦੇ ਕਈ ਜਗਾ ਇਕਤਬਾਸ* ਦਿੱਤੇ ਗਏ ਹਨ। ਕਈ ਪਾਠਕ ਸਮਝਣਗੇ ਕਿ ਅਸਾਂ ਉਨ੍ਹਾਂ ਪੁਸਤਕਾਂ ਨੂੰ ਪੂਰਨ ਪ੍ਰਮਾਣੀਕ ਮੰਨ ਲਿਆ ਹੈ ਤੇ ਪਾਠਕ ਬੀ ਉਨ੍ਹਾਂ ਨੂੰ ਪੂਰਨ ਦਰੁਸਤ ਮੰਨ ਲੈਣ, ਐਸਾ ਕਰਨ ਨਾਲ ਬਹੁਤ ਭੁੱਲਾਂ ਵਧਣ ਦਾ ਡਰ ਹੈ। ਨਾਂ ਹੀ ਇਨ੍ਹਾਂ ਨੂੰ ਬੇਇਤਬਾਰੇ ਸਮਝਣਾ ਚਾਹੀਏ ਤੇ ਨਾਂ ਹੀ ਅਭੁੱਲ। ਇਤਿਹਾਸਕਾਰ ਨੂੰ ਕਈ ਵੇਰ ਦੂਸਰੇ ਦੀ ਉਗਾਹੀ ਤੇ ਲਿਖਣਾ ਪੈਂਦਾ ਹੈ, ਐਉਂ ਜੇ ਉਹ ਉਗਾਹੀ ਠੀਕ ਨਾਂ ਹੋਵੇ ਤਾਂ ਸਚੇ ਇਤਿਹਾਸਕਾਰ ਤੋਂ ਬੀ ਉਕਾਈ ਹੋ ਹੀ ਜਾਂਦੀ ਹੈ। ਮਸਲਨ ਗੁਰ ਸ਼ੋਭਾ ਇਕ ਗ੍ਰੰਥ ਹੈ ਇਸ ਦੇ ਪ੍ਰਮਾਣ ਅਸਾਂ ਕਈ ਜਗ੍ਹਾ ਦਿੱਤੇ ਹਨ। ਇਹ ਪੁਰਾਤਣ ਹੈ ਤੇ ਇਸ ਵਿਚੋਂ ਬਹੁਤ ਕੁਛ ਮਿਲਦਾ ਹੈ ਪਰ ਇਸ ਨੂੰ ਭੁੱਲਾਂ ਤੋਂ ਰਹਿਤ ਅਸੀਂ ਨਹੀਂ ਕਹਿ ਸਕਦੇ ਅਤੇ ਕੁਛ ਰਲੇ ਪੈਣ ਦਾ ਸੰਸਾ ਬੀ ਕਰਦੇ ਹਾਂ। ਆਪਦੇ ਲਿਖੇ ਤੋਂ ਜਾਣ ਪੈਂਦਾ ਹੈ ਕਿ ਬਾਬਾ ਜ਼ੋਰਾਵਰ ਸਿੰਘ ਜੀ ਸ਼ਹੀਦ ਨਹੀਂ ਹੋਏ ਤੇ ਗੁਰੂ ਸਾਹਿਬ ਜੀ ਨੂੰ ਮਿਲੇ ਹਨ, ਪਰ ਇਹ ਗਲ ਗ਼ਲਤ ਹੈ;ਕਿਉਂਕਿ ਦਸਮੇਂ ਪਾਤਸ਼ਾਹ ਜੀ ਜ਼ਫਰ ਨਾਮੇ ਵਿਚ ਆਪ ਪਤਾ ਦੇ ਰਹੇ ਹਨ ਕਿ ਚਾਰੇ ਸਾਹਿਬਜ਼ਾਦੇ ਸ਼ਹੀਦ ਹੋ ਗਏ ਹਨ :—'ਚਿਹਾ ਸ਼ੁਦ ਕਿ ਚੂੰ ਬੱਚਗਾਂ ਕੁਸ਼ਤ ਚਾਰ।' ਤੇ ਸਾਰਾ ਸਿਖ ਇਤਿਹਾਸ ਸਹਿਮਤ ਹੈ ਕਿ ਚਾਰੇ ਸਾਹਿਬਜ਼ਾਦੇ ਸ਼ਹੀਦ ਹੋ ਗਏ ਸੇ, ਸੋ ਗੁਰਸ਼ੋਭਾ ਦੀ ਗੱਲ ਗ਼ਲਤ ਹੋਈ†। ਫੇਰ ਸੋਚੋ ਕਿ ਜੇ ਬਾਬਾ ਜ਼ੋਰਾਵਰ ਸਿੰਘ ਜੀ ਜੀਉਂਦੇ ਹੁੰਦੇ ਤੇ ਮਿਲਦੇ ਤਾਂ ਗੁਰੂ ਜੀ ਉਨ੍ਹਾਂ ਨੂੰ ਅੰਤ ਸਮੇਂ ਗੱਦੀ ਯਾ ਜਥੇਦਾਰੀ ਯਾ ਬੰਦੇ ਨਾਲ ਉਸਦੇ ਸਿਰ ਤੇ ਯਾ ਉਸ ਦੇ ਸਿਰ ਤੇ ਥਾਪੇ ਜਥੇ ਵਿਚ ਉਨ੍ਹਾਂ ਨੂੰ ਕਿਉਂ ਨਾਂ ਥਾਪਦੇ? ਇਸ ਤਰ੍ਹਾਂ ਇਸ ਗ੍ਰੰਥ ਵਿਚ ਆਪਣੀਆਂ ਉਕਾਈਆਂ ਹਨ, ਜੋ ਸਾਨੂੰ ਬਹੁਤ ਸਾਰੇ ਹਾਲਾਤ ਇਸ ਤੋਂ ਸਹੀ ਮਿਲਦੇ ਹਨ, ਪਰ ਸਾਰੇ ਹਾਲਾਤ ਠੀਕ ਨਹੀਂ ਹਨ। ਦੱਖਣ ਜਾਂਦਿਆਂ ਦਸਮੇਂ ਸਤਿਗੁਰਾਂ ਦੇ ਨਵੇਂ ਵਿਆਹ ਦੀ ਇਕ ਸਾਖੀ ਇਸ ਵਿਚ ਦਿੱਤੀ ਹੈ, ਇਹ ਜੋ ਚੌਥਾ ਵਿਆਹ ਮੰਨੀਏ ਤਾਂ ਅਸ਼ੁੱਧ ਹੈ। ਜਿਨ੍ਹਾਂ ਸਤਿਗੁਰਾਂ ਨੇ ਜਤੀ ਧਰਮ ਧਾਰਿਆ ਹੋਇਆ ਸੀ, ਜਿਨ੍ਹਾਂ ਨੇ ਮਾੜਾ ਸਾਹਿਬ ਦੇਵਾਂ ਦੇ ਡੋਲੇ ਆਉਣ ਤੇ ਕਿਹਾ ਸੀ ਕਿ 'ਅਸੀਂ ਹੁਣ ਬ੍ਰਹਮਚਰਜ ਧਾਰਨ ਕਰ ਚੁਕੇ ਹਾਂ, ਅਸਾਂ ਹੁਣ ਜੁੱਧਾਂ ਦੇ ਕੰਮ ਕਰਨੇ ਹਨ' ਓਹ ਕਦ ਇਕ ਹੋਰ ਵਿਆਹ ਕਰਨਾ ਮੰਨ ਸਕਦੇ ਸਨ? ਅਰਥਾਤ ਗੁਰ ਪ੍ਰਤਾਪ ਸੂਰਜ ਆਦਿ ਦੇ ਲੇਖਕ ਦੱਸਦੇ ਹਨ ਕਿ ਅਨੰਦ ਪੁਰ ਵਿਚ ਵਿਆਹ ਤੋਂ ਨਾਂਹ ਕਰਨ ਦਾ ਇਕ ਵਾਕਿਆ ਹੋ ਚੁਕਾ ਸੀ ਜਦੋਂ ਕਿਹਾ ਗਿਆ ਸੀ ਕਿ ਮਹਾਰਾਜ! ਸਾਹਿਬਦੇਵਾਂ ਦਾ ਡੋਲਾ ਲੈ ਲਓ, ਸੰਗਤ ਵਿਚ ਓਹ ਮਾਪਿਆਂ ਦੀ ਮੰਨਤ ਦੇ ਦਿਨ ਤੋਂ ਮਾਤਾ ਸਦੌਂਦੀ ਹੈ,ਕਿਸੇ ਨੇ ਉਸ ਨਾਲ ਵਿਆਹ ਨਹੀਂ ਕਰਨਾ,' ਤਾਂ ਆਪ ਨੇ ਇਹ ਕਿਹਾ ਸੀ ਕਿ 'ਜੇ ਕੁਆਰੇ ਰਹਿਣਾ ਮਨਜ਼ੂਰ ਹੋਵੇ ਤਾਂ ਮਹਿਲਾਂ ਵਿਚ ਵਾਸ ਦੇ ਸਕਦੇ ਹਾਂ, ਪਰ ਆਪਣਾ ਪ੍ਰਣ ਅਸੀਂ ਭੰਗ ਨਹੀਂ ਕਰ ਸਕਦੇ' ਓਹ ਕਦ ਕਿਸੇ ਦੇ ਕਹਿਣ ਮਾਤ੍ਰ ਤੇ ਅਪਣਾ ਪ੍ਰਣ ਤੋੜ ਸਕਦੇ ਸੇ। ਫਿਰ ਇਸ ਚੌਥੇ ਮਹਿਲ ਦਾ ਜ਼ਿਕਰ ਕਿਸੇ ਹੋਰ ਗ੍ਰੰਥ ਵਿਚ ਨਹੀਂ, ਹਜ਼ੂਰ ਸਾਹਿਬ ਕਿ ਦਿੱਲੀ ਕਿਸੇ ਥਾਂ ਇਨ੍ਹਾਂ ਦੀ ਸਮਾਧਿ ਨਹੀਂ। ਜਾਪਦਾ ਹੈ ਕਿ ਐਸੇ ਢਾਕੇ ਸੈਨਾਪਤਿ ਨੇ ਨਿਸ਼ਚੇ ਸਹੀ ਕਰਕੇ ਤੇ ਨਿਰਨਾ ਕਰਕੇ ਨਹੀਂ ਲਿਖੇ, ਸੋ ਇਨ੍ਹਾਂ ਦੀ

*ਕਿਸੇ ਪੋਥੀ ਵਿਚੋਂ ਉਸਦਾ ਕੋਈ ਹਿੱਸਾ ਜੋ ਪ੍ਰਮਾਣ ਯਾ ਹਵਾਲੇ ਆਦਿ ਦੇ ਪ੍ਰਯੋਜਨ ਲਈ ਲਿਆ ਜਾਵੇ। †ਜੇ ਆਪਣੇ ਆਤਮਕ ਰੂਪ ਵਿਚ ਬਾਬਾ ਜੀ ਸਾਹਿਬਾਂ ਪਾਸ ਆਏ ਤੇ ਕਵੀ ਸੈਨਾਪਤ ਜੀ ਉਸ ਮੇਲ ਨੂੰ ਦਰਸਾ ਰਹੇ ਹਨ ਤਦ ਉਨ੍ਹਾਂ ਦੇ ਵਰਤੇ ਲਫ਼ਜ਼ ਸਫ਼ੁਟ ਨਹੀਂ।

ਲਿਖਤ ਨੂੰ ਪੜ੍ਹ ਕੇ ਇਹ ਮੰਨ ਲੈਣਾ ਕਿ 'ਇਹ ਚੌਥਾ ਵਿਆਹ ਸੀ' ਗ਼ਲਤੀ ਵਿਚ ਲੈ ਜਾਣ ਦੀ ਸੰਭਾਵਨਾ ਰਖਦਾ ਹੈ।

ਪਹਿਲੀ ਐਡੀਸ਼ਨ ਤੋਂ ਮਗਰੋਂ ਇਸ ਮਾਮਲੇ ਤੇ ਜੋ ਖੋਜ ਹੋਈ ਹੈ ਸੋ ਸਾਨੂੰ ਇਸ ਟਿਕਾਣੇ ਲੈ ਗਈ ਹੈ ਕਿ ਮਾਤਾ ਸਾਹਿਬ ਦੇਵਾਂ ਜੀ ਦੇ ਗੁਰ ਚਰਨਾਂ ਵਿਚ ਪ੍ਰਾਪਤ ਹੋਣ ਦੇ ਸਮੇਂ ਵਿਚ ਇਤਿਹਾਸਕਾਰਾਂ ਵਿਚ ਮਤ ਭੇਦ ਹੋਣ ਨੇ ਇਹ ਭੁਲੇਵਾ ਪਾਇਆ ਹੈ। ਸੰਮਤ ੧੮੨੫ ਤੋਂ ਮਗਰਲੇ ਸਾਰੇ ਲੇਖਕਾਂ ਨੇ ਏਹ ਸਮਾਂ ਸਤਿਗੁਰ ਜੀ ਦੇ ਆਨੰਦ ਪੁਰ ਨਿਵਾਸ ਦੇ ਸਮੇਂ ਵਿਚ ਦਿਤਾ ਹੈ। ਸੈਨਾਪਤ ਨੇ ਗੁਰੂ ਜੀ ਦੇ ਵਿਆਹਾਂ ਦਾ ਜ਼ਿਕਰ ਹੀ ਨਹੀਂ ਕੀਤਾ, ਮਾਤਾ ਸਾਹਿਬਾਂ ਦੇ ਨਾਮ ਤਕ ਵੀ ਨਹੀਂ ਉਸ ਵਿਚ ਆਏ। ਅਚਾਨਕ ਦੱਖਣ ਜਾਂਦਿਆਂ ਰਾਹ ਵਿਚ ਵਿਆਹ ਦਾ ਜ਼ਿਕਰ ਦਿਤਾ ਹੈ ਤੇ ਵੇਰਵਾ ਨਾਮ ਆਦਿ ਕੁਛ ਨਹੀਂ ਦਿੱਤਾ। ਇਸ ਲੇਖ ਤੋਂ ਇਹ ਵਿਆਹ ਫਿਰ ਚੌਥਾ ਜਾਪਦਾ ਹੈ। ਇਸ ਵਿਸ਼ੇ ਦੀ ਖੋਜ ਕਰਦਿਆਂ ਸਾਡੀ ਨਿਗਾਹ ਗੁਰਬਿਲਾਸ ਤੇ ਪਈ ਜਿਸ ਨੂੰ ਭਾਈ ਮਨੀ ਸਿੰਘ ਦਾ ਉਚਾਰਿਤ ਦੱਸਿਆ ਗਿਆ ਹੈ। ਇਸ ਵਿਚ ਬੀ ਲਿਖਿਆ ਹੈ ਕਿ ਗੁਰੂ ਜੀ ਦਾ ਇਕ ਵਿਆਹ ਆਗਰੇ ਤੋਂ ਅੱਗੇ ਜਾ ਕੇ ਹੋਇਆ, ਪਰ ਓਥੇ ਇਕ ਹੋਰ ਜ਼ਿਕਰ ਵੀ ਮਿਲਦਾ ਹੈ ਜੋ ਸੈਨਾਪਤ ਤੋਂ ਰਹਿ ਗਈ ਕਮੀ ਨੂੰ ਪੂਰਾ ਕਰਦਾ ਹੈ। ਉਹ ਇਹ ਹੈ ਕਿ ਜਦ ਸ਼੍ਰੀ ਗੁਰੂ ਜੀ ਜੋਤੀ ਜੋਤ ਸਮਾਉਣ ਲੱਗੇ ਤਾਂ ਸਿੰਘਾਂ ਨੇ ਜੋ ਜੋ ਕੁਛ ਆਪ ਤੋਂ ਪੁੱਛਿਆ ਉਨ੍ਹਾਂ ਗਲਾਂ ਵਿਚ ਮਾਤਾ ਸਾਹਿਬ ਦੇਵਾਂ ਜੀ ਬਾਬਤ ਪੁਛਿਆ ਕਿ ਉਨ੍ਹਾਂ ਦਾ ਨਿਵਾਸ ਹੁਣ ਕਿੱਥੇ ਹੋਵੇ, ਤਾਂ ਆਪਨੇ ਫੁਰਮਾਇਆ:—ਕਿ ਸਿੰਘਾਂ ਦੇ ਨਾਲ ਉਨ੍ਹਾਂ ਨੂੰ ਦਿੱਲੀ ਟੋਰ ਦਿਓ ਤੇ ਮੇਰੀ ਆਗਿਆ ਕਹਿ ਦਿਓ ਕਿ ਸਤੀ ਨਹੀਂ ਹੋਣਾ, ਵਾਹਿਗੁਰੂ ਦੇ ਹੁਕਮ ਵਿਚ ਸੁਖੀ ਰਹਿਣਾ*। ਹੁਣ ਸਿੱਧ ਹੋ ਗਿਆ ਕਿ ਸਚ ਖੰਡ ਨੂੰ ਚਲਾਣੇ ਵੇਲੇ ਗੁਰੂ ਜੀ ਦੇ ਪਾਸ ਮਾਤਾ ਸਾਹਿਬਦੇਵਾਂ ਜੀ ਸਨ, ਹੋਰ ਕੋਈ ਮਾਤਾ ਜੀ ਨਹੀਂ ਸੋ, ਜੇ ਹੋਰ ਕੋਈ ਮਾਤਾ ਜੀ ਹੁੰਦੇ ਤਾਂ ਗੁਰੂ ਜੀ ਤੋਂ ਸਿੰਘ ਉਨ੍ਹਾਂ ਬਾਬਤ ਵੀ ਪੁੱਛਦੇ। ਫੇਰ ਦਿੱਲੀ ਭੇਜ ਰਹੇ ਹਨ, ਇਸ ਤੋਂ ਪਤਾ ਲਗਾ ਕਿ ਮਾਤਾ ਸੁੰਦਰੀ ਜੀ ਪਾਸ ਘੱਲ ਰਹੇ ਹਨ ਜੋ ਦਿੱਲੀ ਸਨ। ਮਾਤਾ ਜੀਤੋ ਜੀ ਦਾ ਚਲਾਣਾ ਪਹਿਲੋਂ ਹੋ ਹੀ ਚੁਕਾ ਸੀ, ਜਿਨ੍ਹਾਂ ਦੀ ਸਮਾਧ ਆਨੰਦਪੁਰ ਹੈ; ਤੇ ਦਿੱਲੀ ਦੋ ਸਮਾਧਾਂ ਹਨ ਇਕ ਮਾਤਾ ਸੁੰਦਰੀ ਜੀ ਦੀ ਤੇ ਇਕ ਮਾਤਾ ਸਾਹਿਬ ਦੇਵਾਂ ਜੀ ਦੀ, ਤਾਂਤੇ ਚੌਥੇ ਮਾਤਾ ਜੀ ਕੋਈ ਨਹੀਂ ਹੋਏ। ਸੋ ਸਹੀ ਹੋਇਆ ਕਿ ਸੈਨਾਪਤ ਦੇ ਰਾਜਪੂਤਾਨੇ ਵਾਲੇ ਦੱਸੇ ਵਿਆਹ ਨੂੰ ਇਸ ਲਿਖਤੀ ਗ੍ਰੰਥ ਦੇ ਲੇਖਕ ਜੀ† ਮਾਤਾ ਸਾਹਿਬ ਦੇਵਾਂ ਦਾ ਵਿਆਹ ਦੱਸ ਰਹੇ ਹਨ, ਜਿਸ ਤੋਂ ਪਤਾ ਲਗ ਗਿਆ ਕਿ ਸੈਨਾਪਤ ਤੇ ਇਸ ਲੇਖਕ ਨੇ ਮਾਤਾ ਸਾਹਿਬ ਦੇਵਾਂ ਦਾ ਗੁਰੂ ਸ਼ਰਨ ਆਗਮਨ ਰਾਜ ਪੂਤਾਨੇ ਵਿਚ ਦੱਸਿਆ ਹੈ ਤੇ ਹੋਰ ਲੇਖਕਾਂ ਨੇ ਆਨੰਦਪੁਰ ਵਿਚ। ਤਾਂਤੇ ਮਾਤਾ ਸਾਹਿਬ ਦੇਵਾਂ ਜੀ ਦੀ ਸ਼ਰਨ ਪ੍ਰਾਪਤੀ ਦੇ ਸਮੇਂ ਵਿਚ ਮਤਿ ਭੇਦ ਹੈ, ਜੋ ਉਸ ਟਪਲੇ ਦਾ ਕਾਰਨ ਹੈ ਜੋ ਸੈਨਾਪਤ ਤੋਂ ਲਗਦਾ ਹੈ। ਜੇ ਸਾਡੀ ਖੋਜ ਇਸ ਗ੍ਰੰਥ ਤਕ ਨਾ ਅੱਪੜਦੀ ਤਾਂ ਸੈਨਾਪਤ ਦੇ ਲੇਖ ਤੋਂ ਜੋ ਖਯਾਲ ਚੌਥੇ ਵਿਆਹ ਦਾ ਸ਼ਿਖ ਪਾਠਕ ਬਣਾ ਰਹੇ ਸਨ ਗ਼ਲਤੀ ਵਿਚ ਪਾ ਦੇਣ ਵਾਲਾ ਹੋ ਰਿਹਾ ਸੀ। ਇਸ ਗਲ ਤੇ ਸਾਰੇ ਸਹਿਮਤ ਹਨ ਕਿ ਸ਼੍ਰੀ ਸਾਹਿਬ ਦੇਵਾਂ ਜੀ ਦੇ

*ਮਾਤਾ ਸਾਹਿਬ ਦੇਵਾਂ ਜੀ ਦਾ ਅੰਤ ਸਮੇਂ ਪਾਸੇ ਹੋਣਾ ਤੇ ਗੁਰੂ ਜੀ ਦੇ ਹੁਕਮ ਵਿਚ ਟੋਰੇ ਜਾਣਾਂ ਆਦਿ ਗਲਾਂ ਗੁਰ ਪ੍ਰਤਾਪ ਸੂਰਜ ਗ੍ਰੰਥ ਵਿਚ ਵੀ ਹੈਨ। †ਗੁਰ ਬਿ: ਭਾ: ਮਨੀ ਸਿੰਘ।

ਮਾਪਿਆਂ ਨੇ ਬੀਬੀ ਗੁਰੂ ਅਰਪਨ ਦਾ ਸੰਕਲਪ ਕਰ ਛਡਿਆ ਸੀ ਤੇ ਉਨ੍ਹਾਂ ਦੇ ਨਗਰ ਵਿਚ ਪ੍ਰਸਿਧ ਸੀ। ਸੋ ਜੇ ਸੈਨਾਪਤ ਤੇ ਇਸ ਲੇਖਕ ਜੀ ਦਾ ਲੇਖ ਕਿ ਵਿਵਾਹ ਆਗਰੇ ਤੋਂ ਅੱਗੇ ਜਾ ਕੇ ਹੋਇਆ ਹੈ, ਠੀਕ ਮੰਨ ਲਿਆ ਜਾਵੇ, ਤਾਂ ਇਉਂ ਹੋਇਆ ਹੋਊ ਕਿ ਸਾਹਿਬਾਂ ਦੇ ਦੱਖਣ ਜਾਣ ਦੀ ਖ਼ਬਰ ਸੁਣ ਕੇ ਮਾਤਾ ਜੀ ਦੇ ਮਾਪੇ ਘਬਰਾਏ ਹੋਣਗੇ ਕਿ ਗੁਰੂ ਜੀ ਇਡੀ ਦੂਰੋਂ ਖ਼ਬਰੇ ਕਦੋਂ ਵਾਪਸ ਆਉਣਗੇ, ਹੋਵੇ ਨਾ ਤਾਂ ਆਗਰੇ ਪਹੁੰਚ ਕੇ ਬੀਬੀ ਅਰਪਨ ਕਰ ਆਈਏ। ਜਾਂ ਆਗਰੇ ਪੁਜੇ ਤਾਂ ਸਾਹਿਬ ਟੁਰ ਚੁਕੇ ਸਨ, ਓਹ ਮਗਰੇ ਗਏ ਤੇ ਜਿੱਥੇ ਮਿਲੇ ਓਥੇ ਬੀਬੀ ਸੇਵਾ ਵਿਚ ਅਰਪ ਦਿਤੀ। ਅਤੇ ਬਾਕੀ ਦੀ ਕਥਾ ਜੋ ਗੁਰ ਪ੍ਰਤਾਪ ਸੂਰਜ ਵਿਚ 'ਕੁਆਰਾ ਡੋਰਾ' ਆਦਿਕ ਵਾਲੀ ਵਰਤੀ ਲਿਖੀ ਹੈ ਇਸ ਹਾਲਤ ਵਿਚ ਸਭ ਏਥੇ ਹੋਈ ਹੀ ਸਮਝਣੀ ਚਾਹੀਏ। ਇਕ ਹੋਰ ਦਲੀਲ ਵੀ ਚੌਥੇ ਵਿਆਹ ਦੀ ਸੰਭਾਵਨਾ ਨੂੰ ਦੂਰ ਕਰਦੀ ਹੈ, ਉਹ ਇਹ ਕਿ ਹਜ਼ੂਰ ਸਾਹਿਬ ਵਿਚ ਮਾਤਾ ਸਾਹਿਬ ਦੇਵਾਂ ਜੀ ਦੇ ਨਾਮ ਦਾ ਅਸਥਾਨ ਹੁਣ ਤਕ ਹੈ ਪਰ ਕਿਸੇ ਹੋਰ ਮਾਤਾ ਜੀ ਦੇ ਨਾਮ ਦਾ ਅਸਥਾਨ ਯਾਦਗਾਰ ਕੋਈ ਨਹੀਂ, ਜਿਸ ਤੋਂ ਪਤਾ ਲਗਾ ਕਿ ਹਜ਼ੂਰ ਸਾਹਿਬ ਕੇਵਲ ਮਾਤਾ ਸਾਹਿਬ ਦੇਵਾਂ ਜੀ ਹੀ ਨਾਲ ਸਨ, ਚਾਹੇ ਉਹ ਆਨੰਦ ਪੁਰ ਸ਼ਰਨ ਪ੍ਰਾਪਤ ਹੋਏ ਸਨ, ਚਾਹੇ ਆਗਰੇ ਤੋਂ ਟੁਰ ਕੇ ਹਜ਼ੂਰ ਸਾਹਿਬ ਦੇ ਰਸਤੇ ਵਿਚ।

ਇਸ ਤਰ੍ਹਾਂ ਵਾਰਤਿਕ ਮਹਿਮਾ ਪ੍ਰਕਾਸ਼ ਵਿਚੋਂ ਕਿੰਨਾਂ ਕੁਛ ਮਿਲਦਾ ਹੈ ਪਰ ਕਈ ਗਲਾਂ ਅਣਬਣ ਬੀ ਹਨ, ਇਸ ਕਰ ਕੇ ਇਸ ਦੇ ਓਹ ਪ੍ਰਸੰਗ ਮੰਨਣੇ ਜੋਗ ਨਹੀਂ। ਸੇਵਾ ਦਾਸ ਦੀਆਂ ਸਾਖੀਆਂ ਤੇ ਇਹ ਮਹਿਮਾ ਪ੍ਰਕਾਸ਼ ਲਗ ਪਗ ਇਕੋ ਹੀ ਹੈਨ। ਇਸ ਤੋਂ ਅਗੇ ਦੂਸਰਾ ਮਹਿਮਾ ਪ੍ਰਕਾਸ਼ ਸਰੂਪ ਦਾਸ ਭੱਲੇ ਵਾਲਾ ਹੈ। ਇਸ ਦੇ ਪ੍ਰਸੰਗ ਬੜੇ ਮੰਨਣੇ ਜੋਗ ਹੈਨ,ਪਰ ਇਹ ਵੀ ਛਾਣ ਬੀਣ ਦਾ ਲੋੜਵੰਦ ਹੈ,ਭਾਵੇਂ ਆਮ ਤੌਰ ਤੇ ਏਹ ਗ੍ਰੰਥ ਇਤਬਾਰ ਜੋਗ ਹੈ,ਤਾਂ ਬੀ ਵਿਤ੍ਰੇਕ ਦੀ ਲੋੜ ਹੈ। ਇੰ. ਤਰ੍ਹਾਂ ਫਾਰਸੀ ਅੰਗ੍ਰੇਜ਼ੀ ਦੇ ਇਤਿਹਾਸਕਾਰਾਂ, ਜਿਨ੍ਹਾਂ ਦੇ ਹਵਾਲੇ ਅਸਾਂ ਦਿੱਤੇ ਹਨ, ਸਾਰਿਆਂ ਵਿਚੋਂ ਕੋਈ ਸਾਰੇ ਪਾਰਾ ਮੰਨਣੇ ਜੋਗ ਨਹੀਂ। ਮਸਲਨ ਖ਼ਫੀ ਖਾਂ,–ਇਹ ਬੜੇ ਸਖਤ ਤਅੱਸਬ ਨਾਲ ਲਿਖਦਾ ਹੈ, ਗਾਲੀਆਂ ਤਕ ਦੇ ਜਾਂਦਾ ਹੈ ਤੇ ਝੂਠ ਬੀ ਲਿਖਦਾ ਹੈ। ਇਸੇ ਤਰ੍ਹਾਂ ਸੈਰੁਲਮੁਤਾਖ਼ੀਨ ਹੈ। ਭਾਈ ਕਰਮ ਸਿੰਘ ਜੀ ਨੂੰ ਇਨ੍ਹਾਂ ਦੀ ਮੁਤਾਲਿਆ ਬਹੁਤ ਸੀ, ਉਹ ਇਨ੍ਹਾਂ ਨੂੰ ਜ਼ਹਿਰੀਲਾ ਤੇ ਝੂਠ ਵਾਲਾ ਲਿਖਦੇ ਹਨ*।

ਅਸਲ ਵਿਚ ਅਜੇ ਦੂਰੰਦੇਸ਼ੀ ਦੀ ਬਹੁਤੀ ਲੋੜ ਹੈ ਕਿਉਂਕਿ ਪੁਰਾਣੇ ਗ੍ਰੰਥ ਸਾਰੇ ਚਾਨਣੇ ਵਿਚ ਆ ਗਏ ਨਹੀਂ ਸਹੀ ਹੁੰਦੇ ਤੇ ਨਾਲ ਹੀ ਇਤਿਹਾਸ ਖੋਜ ਦਾ ਕੰਮ ਸਾਡੇ ਵਿਚ ਅਜੇ ਠੀਕ ਤਰ੍ਹਾਂ ਨਾਲ ਨਹੀਂ ਹੋਇਆ। ਦਰੁਸਤੀ ਤੇ ਇੰਵ ਪੁੱਜੀਦਾ ਹੈ ਕਿ ਬਹੁਤ ਸਾਰੇ ਇਤਿਹਾਸਿਕ ਲੇਖਕਾਂ ਨੂੰ ਪੜ੍ਹਿਆ ਜਾਵੇ ਤਦ ਪਰਸਪਰ ਵਿਰੋਧ ਤੇ ਮਿਲਵੇਂ ਹਾਲਾਤ ਵਿਚੋਂ ਸੱਚ ਪ੍ਰਗਟਦਾ ਹੈ ਤੇ ਲੇਖਕਾਂ ਦੇ ਦਿਲੀ ਝੁਕਾਉ, ਤਅੱਸਬ, ਜਾਣਕੇ ਕੀਤੀਆਂ ਭੁੱਲਾਂ ਤੇ ਉਕਾਈਆਂ ਨਿਤਰ ਆਉਂਦੀਆਂ ਹਨ। ਗ੍ਰਿਫਨ ਵਰਗੇ ਸਿੱਖਾਂ ਦੇ ਇਤਿਹਾਸਕਾਰ ਦੇ ਲੇਖਾਂ ਨੂੰ ਤਾਂ ਪੜ੍ਹਦਿਆਂ ਹੀ ਬਹੁ ਪੈ ਜਾਂਦਾ ਹੈ ਕਿ ਇਹ ਸ਼ਖਸ ਜਾਣ ਬੁੱਝ ਕੇ ਇਸ ਕਿਸਮ ਦੇ ਰੌ ਵਿਚ ਹਾਲਾਤ ਲਿਖ ਰਿਹਾ ਹੈ ਕਿ ਸਿੱਖਾਂ ਦੇ ਨੌਜਵਾਨਾਂ ਵਿਚ ਆਪਣੇ ਪਿਛਲਿਆਂ ਬਜ਼ੁਰਗਾਂ ਦਾ ਫਖ਼ਰ ਨਾ ਪੈਦਾ ਹੋਵੇ। ਪਰ ਕਈ ਅੰਗ੍ਰੇਜ਼

*ਦੇਖੋ ਬੰਦਾ ਬਹਾਦਰ, ਸਫਾ ੧੧ ਤੇ ੧੭੬।

ਇਤਿਹਾਸਕਾਰਾਂ ਨੇ ਜਾਣ ਕੇ ਐਸਾ ਨਹੀਂ ਕੀਤਾ, ਉਨ੍ਹਾਂ ਨੂੰ ਤਾਂ ਵਾਕਿਆਤ ਗ਼ਲਤ ਮਿਲੇ ਹਨ। ਭਾਈ ਰੰਡਾ ਸਿੰਘ ਜੀ ਨੇ ਖੋਜ ਤੋਂ ਲੱਭਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਬਾਬਤ ਤੇ ਉਨ੍ਹਾਂ ਦੇ ਮਗਰੋਂ ਪੰਜਾਬ ਵਿਚੋਂ ਜਾਣਕੇ ਝੂਠੀਆਂ ਖ਼ਬਰਾਂ ਹਿੰਦੁਸਤਾਨ ਦੇ ਅਖ਼ਬਾਰਾਂ ਵਿਚ ਘੱਲੀਆਂ ਜਾਂਦੀਆਂ ਸਨ ਤੇ ਸਰਕਾਰ ਅੰਗ੍ਰੇਜ਼ੀ ਨੂੰ ਬੀ ਬਨਾਵਟੀ ਮੁਰਾਸਲੇ ਖ਼ਬਰਾਂ ਦੇ ਖਾਸ ਪ੍ਰਯੋਜਨਾਂ ਦੀ ਸਿੱਧੀ ਅਰਥ ਮੁਦਗਰਜ਼ਾਂ ਤੇ ਰਾਜਦੂਹੀਆਂ ਵਲੋਂ ਜਾਂਦੇ ਸਨ, ਸੋ ਉਨ੍ਹਾਂ ਖ਼ਬਰਾਂ ਦੇ ਆਧਾਰ ਤੇ ਪੱਛਮੀ ਇਤਿਹਾਸਕਾਰਾਂ ਨੇ ਬਹੁਤ ਉਕਾਈਆਂ ਖਾਧੀਆਂ ਹਨ। ਜੈਸਾ ਕਿ ਮਹਾਂਰਾਜੇ ਦੀਆਂ ਰਾਣੀਆਂ ਦੇ ਜਤ ਸੱਤ ਤੇ ਹਮਲੇ। ਇਕ ਅੰਗ੍ਰੇਜ਼ ਲਿਖਦਾ ਹੈ ਕਿ ਮਹਾਰਾਜਾ ਦਲੀਪ ਸਿੰਘ ਘੁੱਲੇ ਗੋਲੀ ਦੇ ਪੇਰੋਂ ਸੀ*, ਹੋਰ ਲਿਖਦੇ ਹੈਨ ਕਿ ਘੁੱਲੇ ਮਾਸ਼ਕੀ ਸੀ† ਤੇ ਰਾਣੀ ਜਿੰਦਾਂ ਦੇ ਨਾਲ ਮਾੜਾ ਤਅੱਲਕ ਰਖਦਾ ਸੀ। ਇਨ੍ਹਾਂ ਲੇਖਕਾਂ ਨੂੰ ਇੰਨੀ ਖੋਜ ਕਰਨ ਦੀ ਬੀ ਵਿਹਲ ਨਹੀਂ ਕਿ ਪਤਾ ਤਾਂ ਕਰ ਲੈਣ ਕਿ ਘੁੱਲੇ ਆਦਮੀ ਸੀ ਕਿ ਤੀਮੀਂ। ਉਧਰ ਜਦ ਮਹਾਰਾਜਾ ਦੇ ਰੋਜ਼-ਨਾਮਚੇ ਆਦਿਕ ਪੜ੍ਹੋ, ਤਾਂ ਰਾਣੀਆਂ ਨਿਰਦੂਸ਼ਤ ਸਨ। ਆਮ ਅਕਲ ਦੇ ਅਨੁਮਾਨ ਦੀ ਗੱਲ ਬੀ ਏਹੋ ਹੈ। ਕੀਹ ਇਹ ਗਲ ਮੰਨੀ ਜਾ ਸਕਦੀ ਹੈ ਕਿ ਜਿਸ ਪਾਤਸ਼ਾਹ ਨੂੰ ਕਲਕੱਤੇ ਤੋਂ ਖ਼ਬਰਾਂ ਪੁਜਦੀਆਂ ਹਨ ਤੇ ਕਾਬਲ ਦੇ ਹਾਲ ਮਲੂਮ ਹਨ, ਆਪਣੇ ਮਹਿਲਾਂ ਦੇ ਹਾਲ ਉਸ ਤੋਂ ਲੁਕੇ ਰਹਿਣ ਤੇ ਕੀ ਓਹ ਏਨਾਂ ਨੀਵਾਂ ਹੋ ਸਕਦਾਹੈ ਕਿ ਆਪਣੇ ਮਹਿਲਾਂ ਦੀ ਕਮਜ਼ੋਰੀ ਨੂੰ ਝੱਲ ਸਕੇ? ਜਿਸ ਪਾਤਸ਼ਾਹ ਦੀ ਧਾਕ ਰੂਮ ਤ ਰੂਸ ਤਕ ਪੈ ਗਈ ਸੀ ਉਸਨੂੰ ਮੁੱਜੂ ਪਤੀ ਸਮਝ ਲੈਣਾ ਕਿਸੇ ਦੂਰੰਦੇਸ਼ ਦਾ ਕੰਮ ਨਹੀਂ ਹੋ ਸਕਦਾ।

ਆਖੇਪਾਂ ਵਾਲੀ ਸੋ ਸਾਖੀ ਦੇ ਲੇਖਕ ਜੀ ਜਾਣ ਬੁੱਝ ਕੇ ਧੋਖਾ ਦੇ ਰਹੇ ਜਾਪਦੇ ਹਨ। ਸੋ ਸਾਲ ਸਿੱਖਾਂ ਨੂੰ ਇਸ ਆਖੇਪ ਹੋਈ ਪੋਥੀ ਨੇ ਹੈਰਾਨ ਕੀਤਾ ਹੈ। ਖਾਸ ਕਰ ਨਾਮਧਾਰੀਆਂ ਨੇ ਇਸ ਤੇ ਬੜੀ ਟੇਕ ਰਖੀ ਹੈ ਤ ਅਨੇਕਾਂ ਪੇਮੀ ਘਰ ਛਡ ਕੇ ਰਵਾਲਸਰ ਜਾ ਕੇ ਔਖੇ ਹੋਏ ਤੇ ਹੋਰ ਤਰ੍ਹਾਂ ਮੁਸ਼ਕਲਾਂ ਦੇ ਮੂੰਹ ਆਏ। ਭਾਈ ਸੰਤੋਖ ਸਿੰਘ ਜੀ ਨੇ ਬੀ ਇਸ ਪੋਥੀ ਨੂੰ ਸਾਰਾ ਸੱਚ ਮੰਨ ਕੇ ਕਈ ਉਕਾਈਆਂ ਖਾਧੀਆਂ ਹਨ। ਅਸਲ ਵਿਚ ਭਾਈ ਰਾਮ ਕੌਰ ਜੀ ਨੇ ਕੋਈ ਕਥਾ ਕੀਤੀ ਤੇ ਓਹ ਲਿਖੀ ਗਈ, ਇਹ ਗਲ ਹੋ ਸਕਦੀ ਹੈ ਤੇ ਦਰੁਸਤ ਹੋ ਸਕਦੀ ਹੈ। ਸੋ ਸਾਖੀ ਕਹਿੰਦੀ ਹੈ ਕਿ ਓਹ ਸਾਖੀਆਂ ਪੰਜ ਸੋ ਸਨ। ਇਹ ਗਲ ਇਸ ਪ੍ਰਚਲਤ ਸੋ ਸਾਖੀ ਦੀ ਤਿਰਿਆਨਵੇਂ ਸਾਖੀ ਵਿਚ ਵੀ ਲਿਖੀ ਹੈ ਕਿ:—ਸਾਖੀਆਂ ਪੰਜ ਸੋ ਸਨ, ਸੋ ਸਾਖੀ ਸਾਨੂੰ ਹੁਕਮ ਸੀ, ਸੋ ਕਾਬਲੀ ਮਲ ਨੂੰ ਮਿਲੀ, ਇਕ ਸੋ ਮੁਲਤਾਨੀ ਸੂਰੇ ਨੂੰ, ਇਕ ਸੋ ਰੜੀਏ ਪੂਰਬ ਭਲ ਨੂੰ ਤੇ ਸੋ ਆਗਰੇ ਦੇ ਸੂਰਤ ਸਿੰਘ ਨੂੰ। ਸੋ ਇਉਂ ਇਸਦਾ ਲੇਖਕ ਸਾਖੀਆਂ ਖਿੰਡ ਗਈਆਂ ਦਾ ਆਪ ਪਤਾ ਦੇ ਰਿਹਾ ਹੈ। ਹੁਣ ਬੀ ਜੇ ਪੰਜ ਸੋ ਸਾਖੀ ਅਸਲੀ ਮਿਲ ਪਵੇ ਤਾਂ ਇਸ ਸੋ ਸਾਖੀ ਦੀਆਂ ਬਨਾਵਟੀ ਸਾਖੀਆਂ ਟਾਕਰਾ ਕਰਨ ਨਾਲ ਨਿਤਰ ਸਕਣਗੀਆਂ। ਹਾਲੇ ਇਸ ਪੋਥੀ ਦੀ ਮੁਤਾਲਿਆ ਦੱਸਦੀ ਹੈ ਕਿ ਇਸ ਵਿਚ ਅਨੇਕਾਂ ਸਾਖੀਆਂ ਦੇ ਅਸਲੀ ਹੋਣ ਦੀ ਝਲਕ ਹੈ। ਕੁਝ ਕੱਢ ਕ ਬਨਾਵਟੀ ਪਾਈਆਂ ਹਨ ਤੇ ਕੁਛ ਨਿਰੀਆਂ ਬਨਾਵਟੀ ਹਨ। ਪਹਿਲੀ ਬਨਾਵਟ ਦੀ ਗਲ ਇਸ ਵਿਚ ਇਹ ਹੈ ਕਿ ਪੋਥੀ ਦੇ ਸ਼ੁਰੂ ਵਿਚ ਸੰਮਤ ੧੭੯੧ ਦਿੱਤਾ ਹੈ, ਪਰ ਅੱਧ ਵਿਚ ਜਾ ਕੇ ਸਾਖੀ ੫੦ ਦੇ ਅੰਤ, ਸੰਮਤ

*ਮੰਕਗ੍ਰੇਗਰ। †ਕਾਰਮਾਈਕਲ, ਗ੍ਰਿਫਨ।

੧੭੮੧ ਦਿੱਤਾ ਹੈ ਤੇ ਪੋਥੀ ਦੇ ਅਖੀਰ ਤੇ ਫੇਰ ੧੭੮੧ ਹੈ। ਤ੍ਰੈ ਥਾਂ ਸੰਮਤ ਲਿਖਣ ਦਾ ਰਿਵਾਜ ਨਹੀਂ। ਸਾਖੀਆਂ ਘੜਨ ਵਾਲੇ ਨੇ ਅੱਧ ਵਿਚ ਜਾ ਕੇ ਸੰਮਤ ਪਾ ਦਿੱਤਾ ਹੈ, ਚੇਤਾ ਭੁੱਲ ਗਿਆ ਕਿ ਪਹਿਲੇ ਸੰਮਤ ਪਿਆ ਹੋਇਆ ਹੈ ਤੇ ਓਸ ਸੰਮਤ ਦਾ ਤੇ ਮੇਰੇ ਸੰਮਤ ਦਾ ਦਸ ਬਰਸ ਦਾ ਫਰਕ ਹੈ। ਅੰਤ ਪਰ ਫੇਰ ਸੰਮਤ ੧੭੮੧ ਹੀ ਦਿੱਤਾ ਹੈ*। ਮਾਨੋ ਲੇਖਕ ਦੇ ਜੀ ਨੂੰ ਤੋਖਲਾ ਹੈ ਕਿ ਪੋਥੀ ਕਿਵੇਂ ਪੁਰਾਣੀ ਭਾਸੇ।

ਦੂਸਰੀ ਗਲ ਇਹ ਹੈ ਕਿ ਸੰਮਤ ੧੯੦੦ ਦੇ ਅਨੁਮਾਨ ਦੀਆਂ ਲਿਖੀਆਂ ਹੀ ਸੋ ਸਾਖੀ ਦੀਆਂ ਪੋਥੀਆਂ ਮਿਲਦੀਆਂ ਹਨ। ਅਸਾਂ ੧੯੦੫ ਤੋਂ ਪਹਿਲੇ ਦੀ ਲਿਖੀ ਹੋਈ ਕੋਈ ਪੋਥੀ ਨਹੀਂ ਦੇਖੀ। ਸਰ ਸਰਦਾਰ ਅਤਰ ਸਿੰਘ ਜੀ ਨੂੰ ਗੁਜ਼ਰਿਆਂ ੩੮ ਸਾਲ ਹੋਏ ਹਨ। ਉਨ੍ਹਾਂ ਨੇ ਆਪਣੇ ਤਰਜਮੇ ਵਿਚ ਇਹ ਸੋ ਸਾਖੀ ੧੮੬੪ ਬਿ: ਦੇ ਲਗ ਪਗ ਦੀ ਸਹੀ ਕੀਤੀ ਹੈ ਜਦੋਂ ਕਿ ਸੋ ਸਾਖੀ ਪੁਰਾਣੀ ਤੋਂ ਪੁਰਾਣੀ ਮਿਲ ਸਕਦੀ ਸੀ। ਪਰ ਉਨ੍ਹਾਂ ਨੂੰ ਕੋਈ ੧੭੬੧ ਯਾ ੮੧ ਦੀ ਨਹੀਂ ਮਿਲੀ। ਭਾਈ ਕਰਮ ਸਿੰਘ ਜੀ ਨੇ ਲਿਖਯਾ ਸੀ ਕਿ ਮੈਂ ਸਰਦਾਰ ਮਾਨ ਸਿੰਘ ਜੀ ਪਾਸ ੧੮੫੬ ਦੀ ਦੇਖੀ ਸੀ ਪਰ ਸਰਦਾਰ ਮਾਨ ਸਿੰਘ ਜੀ ਪਾਸ ਐਸੀ ਪੋਥੀ ਹੁਣ ਨਹੀਂ ਹੈ, ਨਾ ਉਨ੍ਹਾਂ ਨੂੰ ਉਸ ਦਾ ਸੰਮਤ ਯਾਦ ਹੈ।

ਤੀਸਰੇ—ਸੋ ਸਾਖੀ ਵਿਚ ਜੋ ਪੇਸ਼ੀਨਗੋਈਆਂ ਹਨ ਓਹ ਅਸਲੀ ਪੋਥੀ ਵਿਚ ਸਨ ਕਿ ਨਹੀਂ, ਤੇ ਜੇ ਸ਼ਨ ਤਾਂ ਕਿਵ ? ਪਤਾ ਨਹੀਂ, ਪਰ ਹੁਣ ਵਾਲੀ ਪੋਥੀ ਵਿਚ ਵਦਤੋ ਵਜਾਘਾਤ ਹਨ। ਅਰਥਾਤ ਦਸਮੇਂ ਪਾਤਸ਼ਾਹ ਦੇ ਮੁੜ ਕੇ ਆਉਣ ਬਾਬਤ ਉਨ੍ਹਾਂ ਦੇ ਭਵਿੱਖਤ ਵਾਕ ਜੋ ਦਿੱਤੇ ਹਨ ਓਹ ਆਪੋ ਵਿਚ ਵਿਰੋਧੀ ਹਨ।ਇਨ੍ਹਾਂ ਦਾ ਵੇਰਵਾ ਅਸਾਂ ਰੁਤ ੫ ਅੰਸੂ ੩੯ ਅੰਕ ੫੨ ਦੀ ਅੰਤਲੀ ਟੂਕ ਵਿਚ ਦਿੱਤਾ ਹੈ। ਇਕੋ ਸੱਤਜ ਵਕਤਾ ਸਰਬੱਗਜ ਗੁਰੂ ਜੀ ਆਪਣੇ ਮੁੜ ਆਉਣ ਬਾਬਤ ਜੁਦਾ ਜੁਦਾ ਗੱਲਾਂ ਕੀਕੂ ਕਹਿ ਸਕਦੇ ਹਨ। ਸਾਖੀਆਂ ਆਖੇਪ ਕਰਨ ਵਾਲੇ ਦਾ ਆਖਰੀ ਭੇਤ ੬੭ ਸਾਖੀ ਵਿਚ ਖੁਲ੍ਹਦਾ ਹੈ, ਜਿਥੇ ਗੁਰੂ ਜੀ ਜੰਮੂ ਦੇ ਇਕ ਰਾਜਪੂਤ ਨੂੰ ਕਹਿੰਦੇ ਹਨ ਕਿ ਤੇਰੇ ਘਰ ਅਉਤਾਰ ਧਾਰਾਂਗਾ (ਇਸ ਦਾ ਵੇਰਵਾ ਪੜ੍ਹਨ ਲਈ ਦੇਖੋ ਰੁਤ ੫, ਅੰਸੂ ੩੯, ਅੰਕ ੪੫ ਦੀ ਹੇਠਲੀ ਟੂਕ)। ਸੋ ਸਾਖੀ ਦੇ ਆਖੇਪਾਂ ਬਾਬਤ ਹੋਰ ਗਲਾਂ ਰੁਤ ੩ ਅੰਸੂ ੧੨ ਦੇ ਅੰਤ ਦੇਵੀ ਵਾਲੇ ਨੋਟ ਵਿਚ ਬੀ ਦਿੱਤੀਆਂ ਹਨ। ਉਪ੍ਰੋਕਤ ਤਿੰਨਾਂ ਥਾਵਾਂ ਨੂੰ ਪੜ੍ਹ ਕੇ ਆਖੇਪਾਂ ਵਾਲੀ ਸੋ ਸਾਖੀ ਦਾ ਸਾਰਾ ਪਾਜ ਖੁੱਲ੍ਹ ਜਾਂਦਾ ਹੈ। ਸਾਡਾ ਇਹ ਮਤਲਬ ਨਹੀਂ ਹੈ ਕਿ ਇਸ ਆਖੇਪਾਂ ਵਾਲੀ ਸਾਖੀ ਦਾ ਮੂਲ, ਅਸਲੀ ਪੋਥੀ ਸਾਖੀਆਂ ਵਾਲੀ ਹੈ ਨਹੀਂ ਸੀ, ਜਾਂ ਇਹ ਕਿ ਉਸ ਵਿਚ ਸਤਿ-ਗੁਰਾਂ ਦੇ ਭਵਿੱਖਤ ਵਾਕ ਮੂਲੋਂ ਕੋਈ ਨਹੀਂ ਸਨ, ਯਾ ਇਹ ਕਿ ਹੁਣ ਵਾਲੀ ਸੋ ਸਾਖੀ ਨਿਰੇ ਆਖੇਪ ਹੀ ਹਨ ਤੇ ਅਸਲੀ ਪੋਥੀ ਦੀਆਂ ਸਾਖੀਆਂ ਇਸ ਵਿਚ ਮੂਲੋਂ ਨਹੀਂ ਹਨ, ਯਾ ਅਸਲੀ ਪੋਥੀ ਦੇ ਭਵਿੱਖਤ ਵਾਕ ਜੋ ਠੀਕ ਸਤਿਗੁਰਾਂ ਆਖੇ ਇਸ ਵਿਚ ਨਹੀਂ ਆਏ। ਨਾਂ ਸਾਡਾ ਇਹ

*ਇਹ ਸੰਮਤ ਇਬਾਰਤ ਵਿਚ ਦਿੱਤੇ ਹਨ, ਅੰਕ ਮਾਤ੍ਰ ਨਹੀਂ, ਮਤੇ ਪਾਠਕਾਂ ਨੂੰ ਭੁਲੇਖਾ ਲਗੇ ਕਿ ੬ ਦੀ ਥਾਂ ੯ ਹੋਸੀ ਜਾਂ ਆਠੇ ਦੀ ਥਾਂ ੬ ਅੰਕ ਹੋਸੀ। ਯਥਾ:—

ਸੰਮਤ ਬਿਕ੍ਰਮ ਭੂਪਤੀ ਸਤਾਰਾ ਸਤ ਨੌ ਏਕ। [ਪਹਿਲੀ ਸਾਖੀ
ਫਿਰ—ਸੰਮਤ ਬਿੱਕ੍ਰਮ ਸਤ੍ਰਾ ਸੈ ਏਕਾਸੀ ਮਾਸ ਤ੍ਰੈ ਜੇਠ। [ਸਾਖੀ ੫੦
ਤੇ ਫਿਰ ਪੁਸਤਕ ਦੇ ਅੰਤ ਪਾਠ ਹੈ—ਸੰਬਤ ਸਤਾਰਾਂ ਸਹਸ ਥਾ ਅੱਸੀ ਏਕ ਸੁਭਾਸ। [ਸਾਖੀ ੬੮

ਮਤਲਬ ਹੈ ਕਿ ਸ਼ਤਿਗੁਰਾਂ ਕਦੇ ਭਵਿੱਖਤ ਕਹੇ ਹੀ ਨਹੀਂ; ਸਾਡਾ ਭਾਵ ਕੇਵਲ ਇੰਨਾਂ ਹੈ ਕਿ ਹੁਣ ਵਾਲੇ ਨੁਸਖੇ ਵਿਚ ਆਖੇਪ ਹੋ ਜਾਣ ਕਰ ਕੇ ਸਾਰੀ ਨੂੰ ਸਾਂਗੋ ਪਾਂਗ ਅਸਲੀ ਤੇ ਸਾਰੇ ਭਵਿੱਖਤ ਵਾਕਾਂ ਨੂੰ, ਜੋ ਇਸ ਵਿਚ ਆਏ ਹਨ, ਸ਼ਤਿਗੁਰਾਂ ਦੇ ਉਚਾਰਿਤ ਸਮਝ ਕੇ ਭੁੱਲਾਂ ਵਿਚ ਪੈ ਜਾਈਦਾ ਹੈ। ਕਿਉਂਕਿ ਅਸਲ ਤੇ ਆਖੇਪ ਇਸ ਵਿਚ ਐਉਂ ਰਲਗਡ ਹੋ ਗਏ ਹਨ ਕਿ ਨਿਖੇੜਨੇ ਅਤਿ ਕਠਨ ਹਨ।

ਚੌਥੇ-ਇਸ ਮੌਜੂਦਾ ਸੋ ਸਾਖੀ ਦੀ ਸਾਖੀ ੫੮ ਅੰਕ ੧੪-੧੫ ਵਿਚ ਲੇਖਕ ਜੀ ਲਿਖਦੇ ਹਨ ਕਿ ਅਸਾਂ ਨਾਦਰ ਦਾ ਹੱਲਾ ਆਪ ਡਿੱਠਾ ਹੈ। ਨਾਦਰ ਦਾ ਹੱਲਾ ੧੭੯੬ ਬਿ: ਵਿਚ ਹੋਇਆ ਹੈ। ਜੇ ਸੋ ਸਾਖੀ ੧੭੯੧ ਯਾ ੮' ਸੰਮਤ ਵਿਚ ਲਿਖੀ ਜਾ ਚੁਕੀ ਸੀ ਤਾਂ ਉਸ ਵਿਚ ਦਾ ਲੇਖਕ ੧੭੯੬ ਦੀ ਅੱਖੀਂ ਵੇਖੀ ਘਟਨਾਂ ਸੰਮਤ ੮੧ ਯਾ ੯੧ ਵਿਚ ਕੀਕੂ ਲਿਖ ਸਕਦਾ ਹੈ ? ਸੋ ੮੧ ਯਾ ੯੧ ਵਿਚ ਮੁੱਕੀ ਪੋਥੀ ਵਿਚ ੯੬ ਦੀ ਘਟਨਾਂ, ਜੋ ਮਗਰੋਂ ਹੋਈ, ਨਹੀਂ ਆ ਸਕਦੀ। ਇਹ ਬੀ ਦਲੀਲ ਹਸਤਾਖੇਪਾਂ ਦੀ ਹੈ। ਸਾਨੂੰ ਖੋਜ ਕਰਦਿਆਂ ਇਹ ਬੀ ਪਤਾ ਲੱਗਾ ਹੈ ਕਿ ਸੱਚ ਮੁਚ ਸੋ ਸਾਖੀ ਜੋ ਪਹਿਲਾਂ ਸੀ ਉਸ ਨੂੰ ਤੋੜ ਭੰਨ ਕੇ ਨਵੀਂ ਸਾਜਨਾਂ ਸਾਜੀ ਗਈ ਸੀ। ਜਿਸ ਦਾ ਵੇਰਵਾ ਇਹ ਹੈ:—

ਸਰਹਿੰਦ ਦੇ ਫਤੇ ਗੜ੍ਹ ਸਾਹਿਬ ਦੇ ਗ੍ਰੰਥੀ ਸਿੰਘ, ਭਾਈ ਕਿਸ਼ਨ ਸਿੰਘ ਜੀ ਸੋ ਸਾਖੀ ਦੇ ਸੁਲਝਾਉ ਕਰਨ ਵਿਚ ਆਪਣੇ ਸਮੇਂ ਵਿਚ ਚੰਗੇ ਸਿਆਣੇ ਸਮਝੇ ਜਾਂਦੇ ਸਨ। ਸ਼ੋਕ ਹੈ ਕਿ ਆਪ ਕੁਝ ਮਹੀਨੇ ਹੋਏ ਕਿ ੮੫ ਕੁ ਬਰਸ ਦੀ ਉਮਰ ਵਿਚ ਚਲਾਣਾ ਕਰ ਗਏ। ਆਪ ਨੇ ਕੁਛ ਬਰਸ ਹੋਏ ਸੋ ਸਾਖੀ ਬਾਬਤ ਹਾਲ ਦੱਸਿਆ ਸੀ, ਜਿਸ ਨੂੰ ਸੁਣਨ ਵਾਲਿਆਂ ਵਿਚ ਪਟਿਆਲਾ ਹਾਈਕੋਰਟ ਦੇ ਇਕ ਜੱਜ* ਬੀ ਸਨ। ਆਪ ਨੇ ਦੱਸਿਆ ਸੀ ਕਿ ਮੈਂ ਸੋ ਸਾਖੀ ਦੇ ਅਰਥ ੧੯੩੪ ਬਿ: ਵਿਚ ਭਾਈ ਹਰਦਿਤ ਸਿੰਘ ਜੀ ਤੋਂ ਅਬਚਲਾ ਨਗਰ ਵਿਚ ਪੜ੍ਹੇ ਸਨ, ਜੋ ਉਸ ਵੇਲੇ ਖਾਸੇ ਬ੍ਰਿਧ ਸਨ। ਆਪ ਨੇ ਇਹ ਵੀ ਦੱਸਿਆ ਕਿ ਭਾਈ ਹਰਦਿਤ ਸਿੰਘ ਜੀ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਜਦੋਂ ਉਹ ਜਵਾਨ ਸਨ ਉਸ ਵੇਲੇ ਇਕ ਮੰਡਲੀ ਜੇਹੀ ਬਣੀ ਸੀ ਜਿਸ ਵਿਚ ਇਕ ਸੱਜਣ ਤਾਂ ਸਿਖ ਸਨ ਗੁਰਮੁਖ ਸਿੰਘ ਨਾਮ ਕਰਕੇ, ਇਕ ਨਿਹੰਗ ਬੀ ਸਨ ਅਲਬੇਲ ਸਿੰਘ ਨਾਮ ਸੀ, ਦੋ ਬ੍ਰਹਮਣ ਤੇ ਇਕ ਦੇਵਾ ਸਿੰਘ ਕਰਕੇ ਸੱਜਣ ਸੀ। ਬ੍ਰਹਮਣ ਇਕ ਵਡੇਰਾ ਇਕ ਛੁਟੇਰਾ ਸੀ। ਉਸ ਵੇਲੇ ਉਕਤ ਸਜਣਾਂ ਨੇ ਬਹੁਤ ਸਾਰੀਆਂ ਸਾਖੀਆਂ ਪਿਛਲੀ ਸੋ ਸਾਖੀ ਵਿਚੋਂ ਕੱਢੀਆਂ ਤੇ ਨਵੀਆਂ ਪਾਈਆਂ। ਵਡੇਰੇ ਪੰਡਤ ਜੀ ਨ ਬਹੁਤ ਕਛ ਬ੍ਰਾਹਮਣੀ ਮਤ ਦੀਆਂ ਗੱਲਾਂ ਪੁਆਈਆਂ ਸਨ। ਭਾਈ ਕਿਸ਼ਨ ਸਿੰਘ ਜੀ ਨੇ ਦੱਸਿਆ ਕਿ ਜੋ ਸੋ ਸਾਖੀ ਹੁਣ ਛਪੀ ਹੋਈ ਹੈ ਉਸਦਾ ਉਸ ਪੋਥੀ ਨਾਲੋਂ ਬੀ, ਜੋ ਉਪਰ ਲਿਖੇ ਆਖੇਪ ਦੇ ਮਗਰੋਂ ਬਣੀ ਸੀ ਤੇ ਜੋ ਉਨ੍ਹਾਂ ਨੇ ਭਾਈ ਹਰਦਿਤ ਸਿੰਘ ਤੋਂ ਪੜੀ ਸੀ, ਚੋਖਾ ਫਰਕ ਹੈ†।

---

*ਭਾਈ ਮਾਨ ਸਿੰਘ ਬੀ.ਏ.,ਐਲਐਲ.ਬੀ. ਜੋ ਹੁਣ ਗੁ: ਟ੍ਰਿਬੁਨਲ ਦੇ ਜੱਜ ਹਨ ਤੇ ਜੋ ਤਦੋਂ ਪਟਿਆਲਾ ਹਾਈਕੋਰਟ ਵਿਚ ਜੱਜ ਸਨ। ਆਪ ਭਾਈ ਕਿਸ਼ਨ ਸਿੰਘ ਤੋਂ ਸੋ ਸਾਖੀ ਪੜ੍ਹਿਆ ਕਰਦੇ ਸਨ।

†ਇਹ ਬਿਆਨ ਭਾਈ ਕਿਸ਼ਨ ਸਿੰਘ ਦਾ ਉਚਾਰਿਆ ਹੋਇਆ ਜੱਜ ਸਾਹਿਬ ਦਾ ਦਸਖਤੀ ਸਾਨੂੰ ਪ੍ਰਾਪਤ ਹੋ ਚੁਕਾ ਹੈ।ਇਸ ਤੇ ਤਾਰੀਖ ਦਿੱਤੀ ਹੈ ਬਿਕ੍ਰਮੀ ੧੦-੭-੧੯੮੮ ਤੇ ਈਸਵੀ ਜੋੜ-੧੮-੧੯੩੧।

ਇਸੀ ਤਰ੍ਹਾਂ ੧੧ਵੀਂ ਵਾਰ ਭਾਈ ਗੁਰਦਾਸ ਜੀ ਦਾ ਟੀਕਾ ਕ੍ਰਿਤ ਭਾਈ ਮਨੀ ਸਿੰਘ ਜੀ, ਜਿਸ ਵਿਚ ਸਿੰਘਾਂ ਦੇ ਪ੍ਰਸੰਗ ਹਨ, ਛੇ ਗੁਰੂ ਸਾਹਿਬਾਨ ਤਕ ਹੋਣੀ ਚਾਹੀਏ, ਕਿਉਂਕਿ ਭਾਈ ਗੁਰਦਾਸ ਜੀ ਨੇ ਛੇ ਸਤਿਗੁਰਾਂ ਦੇ ਨਾਮੀ ਸਿੱਖਾਂ ਦੇ ਨਾਮ ਦਿੱਤੇ ਹਨ। ਪਰ ਛਾਪੇ ਦੀ ਇਕ ਪੋਥੀ* ਵਿਚ ਇਸ ਦੇ ਅੰਤ ਪਰ ਦਸਾਂ ਪਾਤਸ਼ਾਹੀਆਂ ਦੀਆਂ ਕੁਛ ਸਾਖੀਆਂ ਹਨ ਤੇ ਦੇਵੀ ਦਾ ਪ੍ਰਸੰਗ ਬੀ ਹੈ। ਉਂਵ ਅੰਦਰਲੀ ਉਗਾਹੀ ਤੋਂ ਹੀ ਏਹ ਆਖੇਪਕ ਜਾਪਦੀਆਂ ਹਨ। ਪਰ ਤਦ ਬੀ ਅਸਾਂ ਨੇ ਪੁਰਾਤਨ ਨੁਸਖਿਆਂ ਦੀ ਟੋਲ ਕੀਤੀ। ਸੋ ਲਿਖਤੀ ਨੁਸਖਿਆਂ ਵਿਚ ਟੋਲਦਿਆਂ ਸਾਨੂੰ ੧੮੬੨ ਦੇ ਇਕ ਨੁਸਖੇ ਵਿਚ ਤਾਂ ਇਹੋ ਗਲ ਮਿਲੀ† ਜੋ ਛਾਪੇ ਦੇ ਨੁਸਖੇ ਵਿਚ ਸੀ, ਪਰ ਫੇਰ ਸਾਨੂੰ ਦੋ ਨੁਸਖੇ ਹੋਰ ਮਿਲੇ ਹਨ‡। ਇਕ ੧੮੬੪ ਬਿ: ਦਾ ਹੈ ਤੇ ਦੂਸਰਾ ੧੮੬੦ ਬਿ: ਦਾ ਲਿਖਿਤ ਹੈ। ਦੋਹਾਂ ਵਿਚ ਯਾਰਵੀਂ ਵਾਰ ਦੇ ਸਿੱਖਾਂ ਦੇ ਪ੍ਰਸੰਗ ਹਨ; ਵਾਧੂ ਸਾਖੀਆਂ ਤੇ ਦੇਵੀ ਪ੍ਰਸੰਗ, ਜੋ ੧੮੬੨ ਦੇ ਨੁਸਖੇ ਵਿਚ ਹਨ ਇਨ੍ਹਾਂ ਵਿਚ ਨਹੀਂ ਹਨ। ਕੇਵਲ ਇਕ ਸਾਖੀ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦੀ ਤੇ ਸ਼੍ਰੀ ਰਾਮ ਰਾਇ ਜੀ ਦੀ ਪ੍ਰੀਖਿਆ ਦੀ ਆਈ ਹੈ ਜੋ ਇਕ ਪ੍ਰਸ਼ਨ ਦੇ ਉਤਰ ਵਿਚ ਹੈ। ਜਿਸ ਤੋਂ ਪਤਾ ਲੱਗਾ ਕਿ ਜੇ ਕੋਈ ਏਸ ਤੋਂ ਪੁਰਾਣਾ ਨੁਸਖਾ ਮਿਲੇ ਤਾਂ ਸ਼ਾਇਦ ਉਸ ਵਿਚ ਇਹ ਸਾਖੀ ਵੀ ਨਾ ਹੋਵੇ ਤੇ ਦੂਜਾ ਇਹ ਕਿ ਵਾਧੂ ਸਾਖੀਆਂ ਤੇ ਦੇਵੀ ਪ੍ਰਸੰਗ ੧੮੬੦ ਤੋਂ ਮਗਰੋਂ ਤੇ ੧੮੬੨ ਤੋਂ ਪਹਿਲੋਂ ਪਾਏ ਗਏ ਹਨ। ਹੁਣ ਜੇ ਕੋਈ ਛਾਪੇ ਦੀ ਯਾਰ੍ਹਵੀਂ ਵਾਰ ਦੀ ਟੀਕਾ ਨੂੰ ਯਾ ਲਿਖਤੀ ਪੋਥੀ ੧੮੬੨ ਦੀ ਯਾ ਮਗਰੋਂ ਦੀ ਨੂੰ ਦੇਖੇਗਾ ਤਾਂ ਟਪਲਾ ਖਾਏਗਾ ਕਿ ਸਾਰੀਆਂ ਸਾਖੀਆਂ ਯਾਰ੍ਹਵੀਂ ਵਾਰ ਦੇ ਟੀਕਾ ਕਾਰ ਦੀਆਂ ਹਨ ਜੋ ਗਲ ਕਿ ੧੮੬੦ ਤੇ ੧੮੬੪ ਦੇ ਨੁਸਖੇ ਨੇ ਗ਼ਲਤ ਸਾਬਤ ਕਰ ਦਿੱਤੀ। ਮਤਲਬ ਕੇਵਲ ਇਹ ਹੈ ਕਿ ਇਹ ਗੱਲ ਮੰਨਣੀ ਠੀਕ ਨਹੀਂ ਕਿ ਏਹ ਅੰਤਲੀਆਂ ੮ ਸਾਖੀਆਂ ਬੀ ਪਹਿਲੇ ਕਰਤਾ ਦੀਆਂ ਹਨ, ਓਹ ਮਗਰੋਂ ਕਿਸੇ ਨੇ ਪਾਈਆਂ ਹਨ। ਇਸੇ ਪੋਥੀ ਦੀ ਅੰਦਰਲੀ ਉਗਾਹੀ ਬੀ ਇਹੋ ਗਲ ਸਹੀ ਕਰਦੀ ਹੈ। ਛੇ ਗੁਰੂ ਸਾਹਿਬਾਂ ਦੇ ਪ੍ਰਸੰਗ ਖਤਮ ਹੋਣ ਤੇ ੧੩੯ ਸਾਖੀ ਦੇ ਅੰਤ ਤੇ ਲਿਖਿਆ ਹੈ 'ਟੀਕਾ ਵਾਰ ਯਾਰ੍ਹਵੀਂ ਦਾ ਪੂਰਾ ਹੋਇਆ।' ਫਰ ਆਖੇਪ ਹੋਈਆਂ ਦੇ ਮਗਰੋਂ ਬੀ ਲਿਖਿਆ ਹੈ:—'ਸਾਖੀਆਂ ਭਾਈ ਦੀ ਵਾਰ ਦੀਆਂ ਪੂਰੀਆਂ ਹੋਈਆਂ'। ਹੁਣ ਸੋਚੋ ਕਿ ਇਹ ਸਾਖੀਆਂ ਭਾਈ ਦੀ ਵਾਰ ਨਾਲ ਸੰਬੰਧ ਤਾਂ ਰਖਦੀਆਂ ਨਹੀਂ, ਇਨ੍ਹਾਂ ਨੂੰ ਕਿਵੇਂ ਕਿਹਾ ਜਾ ਸਕਦਾ ਹੈ ਕਿ 'ਭਾਈ ਦੀ ਵਾਰ ਦੀਆਂ ਸਾਖੀਆਂ ਪੂਰੀਆਂ ਹੋਈਆਂ'। ਹਾਲਾਂ ਕਿ ਪਹਿਲਾਂ ਲਿਖ ਆਏ ਹਨ ਕਿ ਟੀਕਾ ਵਾਰ ਯਾਰ੍ਹਵੀਂ ਦਾ ਪੂਰਾ ਹੋਇਆ। ਇਸ ਨਵੇਂ ਲੇਖਕ ਦਾ ਯਤਨ ਹੈ ਕਿ ਕਿਵੇਂ ਮੇਰੀ ਰਚਨਾ ਬੀ ਪਹਿਲੇ ਲੇਖਕ ਦੀ ਸਮਝੀ ਜਾਵੇ। ਭਾਈ ਮਨੀ ਸਿੰਘ ਜੀ ਕਦੇ ਇਹ ਭੁਲ ਨਹੀਂ ਸਨ ਕਰ ਸਕਦੇ ਕਿ ਜੋ ਨਾਮ ਭਾਈ ਗੁਰਦਾਸ ਦੀ ਵਾਰ ਵਿਚ ਨਹੀਂ ਉਨ੍ਹਾਂ ਦੀਆਂ ਸਾਖੀਆਂ ਦੇ ਕੇ ਉਨ੍ਹਾਂ ਨੂੰ ਭਾਈ ਦੀ ਵਾਰ ਦੀਆਂ ਸਾਖੀਆਂ ਕਹਿ ਦੇਣ। ਪਰ ਸਭ ਤੋਂ ਵਡਾ ਸਬੂਤ ਓਹ ਦੋ ਲਿਖਤੀ ਨੁਸਖੇ ਇਸ ਪੋਥੀ ਦੇ ਹਨ ਜੋ ੧੮੬੦ ਤੇ ੧੮੬੪ ਦੇ ਲਿਖੇ ਹੋਏ ਮਿਲੇ ਹਨ, ਜਿਨ੍ਹਾਂ ਵਿਚ ਕਿ ਇਹ ਸਾਖੀਆਂ ਨਹੀਂ ਸਨ।

---

*ਵਜ਼ੀਰ ਹਿੰਦ ਪ੍ਰੈਸ ਵਿਚ ਸੰ: ੧੯੧੨ ਵਿਚ ਛਪੇ ਨੁਸਖੇ ਵਿਚ ੧੧ਵੀਂ ਵਾਰ ਦੇ ਸਿੱਖਾਂ ਦੇ ਹੀ ਪ੍ਰਸੰਗ ਹੈਨ ਤੇ ਵਾਧੂ ਸਾਖੀਆਂ ਨਹੀਂ ਹਨ। †ਇਹ ਨੁਸਖਾ ਸਾਡੇ ਪਾਸ ਹੈ।

‡ਇਹ ਪੋਥੀਆਂ ਸਰਦਾਰ ਬਹਾਦਰ ਮੋਹਨ ਸਿੰਘ ਜੀ ਰਈਸ ਰਾਵਲਪਿੰਡੀ ਦੇ ਸੰਦੂ ਵਿਚ ਹਨ।

ਇਸੀ ਤਰ੍ਹਾਂ ਛੇਵੇਂ ਸਤਿਗੁਰਾਂ ਦਾ ਗੁਰਬਿਲਾਸ ਹੈ। ਅਸਲ ਗੁਰਬਿਲਾਸ ਨਾਨਕ ਸਰ ਹੈਸੀ, ਕਈਆਂ ਨੇ ਛਿੱਠਾ ਹੈ। ਛਾਪੇ ਵਲੋਂ ਤੋਂ ਓਹ ਅੱਡਰਾ ਹੈਸੀ,ਪਰ ਅਕਾਲੀ ਅੰਦੋਲਨ ਦੇ ਬਾਦ ਓਹ ਪੋਥੀ ਓਥੇ ਨਹੀਂ ਮਿਲਦੀ। ਇਸ ਤਰ੍ਹਾਂ ਯਾਰ੍ਹਵੀਂ ਵਾਰ ਦਾ ਜੋ ਟੀਕਾ ਅਜ ਕਲ ਮਿਲਦਾ ਹੈ ਉਹ ਪਿਛੇ ਟੋਲ ਕਰਦਿਆਂ ਅਸਾਂ ੧੮੬੪ ਤੱਕ ਦਾ ਲਿਖਤੀ ਡਿੱਠਾ ਹੈ ਪਰ ਜੋ ਅਸਲੀ ਟੀਕਾ ਹੈਸੀ ਤੇ ਨਾਨਕ ਸਰ ਵਿਚ ਹੈਸੀ, ਤੇ ਜਿਸਦੀ ਨਮੂਨਾ ਮਾਤ੍ਰ ਨਕਲ ਖਾਲਸਾ ਸਮਾਚਾਰ ਵਿਚ ਕਦੇ ਛਪੀ ਸੀ, ਉਹ ਨਾਂ ਓਥੇ ਮਿਲਦਾ ਹੈ ਨਾਂ ਟੋਲ ਵਿਚ ਅਜੇ ਕਿਤੇ ਲੱਭਾ ਹੈ। ਇਸ ਤਰ੍ਹਾਂ ਇਕ ਗੁਰ ਇਤਿਹਾਸ ਪਾ: ੧੦ ਬਾਬਤ ਅਜ ਕਲ ਖਾ: ਸਮਾਚਾਰ ਵਿਚ ਇਕ ਸੱਜਣ ਵਲੋਂ ਨੋਟ ਛਪ ਰਹੇ ਹਨ*। ਸੋ ਇਸੀ ਤਰ੍ਹਾਂ ਅਜੇ ਟੋਲ ਕੀਤੀ ਜਾਏ ਤਾਂ ਬਹੁਤ ਚੀਜ਼ਾਂ ਲੱਭ ਸਕਦੀਆਂ ਹਨ ਜਿਨ੍ਹਾਂ ਦੇ ਮਿਲਿਆਂ ਟਾਕਰੇ ਹੋ ਕੇ ਕਈ ਗਲਾਂ ਦਾ ਪਤਾ ਲਗੇਗਾ ਤੇ ਪਿਛੇਤ੍ਰੇ ਗ੍ਰੰਥਾਂ ਦੇ ਆਖੇਪ ਲੱਭ ਸਕਣਗੇ। ਗ੍ਰੰਥਾਂ ਦੀ ਟੋਲ ਜਾਰੀ ਰਹਿਣੀ ਚਾਹੀਏ।

ਇਸ ਲੰਮੇ ਲੇਖ ਤੋਂ ਤਾਤਪਰਜ ਕੇਵਲ ਇਹੀ ਹੈ ਕਿ ਹਰੇਕ ਇਤਿਹਾਸਿਕ ਗ੍ਰੰਥ ਅਪਣੇ ਆਪ ਵਿਚ ਅਚੁਕ ਨਹੀਂ ਹੈ ਤੇ ਸਾਡੇ ਪ੍ਰਮਾਣ ਲੈਣ ਤੋਂ ਇਹ ਨਾ ਸਮਝਿਆ ਜਾਵੇ ਕਿ ਅਸਾਂ ਹਰੇਕ ਨੂੰ ਅਚੁਕ ਮੰਨਿਆ ਹੈ। ਅਸਲ ਵਿਚ ਕਵੀ ਜੀ ਬੀ ਇਹੋ ਗਲ ਲਿਖਦੇ ਹਨ ਕਿ ਇਤਿਹਾਸ ਨੂੰ ਰਲ ਗਡ ਵੇਖਕੇ ਮੈਂ ਇਹ ਇਤਿਹਾਸ ਸਵਾ ਕਰਕੇ ਲਿਖ ਰਿਹਾ ਹਾਂ। ਉਨ੍ਹਾਂ ਨੇ ਅਪਣੀ ਸਮਝ ਤੇ ਸ਼ਕਤੀ ਮੁਜਬ ਐਸਾ ਹੀ ਕੀਤਾ ਹੈ, ਪਰ ਸ਼ੱਕ ਹੈ ਕਿ ਉਨ੍ਹਾਂ ਦੇ ਪਾਸ ਓਹ ਸਾਰੇ ਸਾਮਾਨ ਨਹੀਂ ਸਨ ਜੋ ਅੱਜ ਨਿਕਲ ਰਹੇ ਹਨ ਤੇ ਨਾਂ ਓਹ ਫਾਰਸੀ ਅੰਗ੍ਰੇਜ਼ੀ ਦੇ ਪੰਡਤ ਸੇ ਜੋ ਓਹ ਪੱਛਮੀ ਤ੍ਰੀਕੇ ਦੀ ਪੜਤਾਲ ਬੀ ਕਰ ਸਕਦੇ। ਸਾਡੇ 'ਅਚੁਕ ਨਾ ਮੰਨਣਾ' ਕਹਿਣ ਤੋਂ ਇਹ ਭਾਵ ਬੀ ਨਹੀਂ ਕਿ ਜੋ ਗ੍ਰੰਥ ਮਿਲਦੇ ਹਨ ਓਹ ਸਾਰੇ ਗ੍ਰੰਥ ਸਮੁੱਚੇ ਤੌਰ ਤੇ ਇਤਬਾਰ ਯੋਗ ਨਹੀਂ ਹਨ। ਇਤਬਾਰ ਯੋਗ ਹੈਨ, ਪਰ ਨਾਂਤਾਂ ਓਹ ਉਕਾਈਆਂ ਤੋਂ ਖਾਲੀ ਹੈਨ ਤੇ ਨਾਂ ਅਜੇ ਸਾਰੇ ਗ੍ਰੰਥ ਅਸੀਂ ਲੱਭ ਸਕੇ ਹਾਂ। ਅਕਸਰ ਉਕਾਈਆਂ ਸੁਭਾਵਕ ਹਨ ਤੇ ਅਕਸਰ ਅਨਿੱਛਿਤ ਬੀ ਪੈ ਜਾਯਾ ਕਰਦੀਆਂ ਹਨ, ਕਿਉਂਕਿ ਇਤਿਹਾਸਕਾਰ ਹੋ ਗਏ ਵਾਕਿਆਤ ਨੂੰ ਕਲਮ ਬੰਦ ਕਰਦਾ ਹੈ ਤੇ ਅਕਸਰ ਦੂਜਿਆਂ ਦੀ ਉਗਾਹੀ ਦੀ ਟੇਕ ਲੈਂਦਾ ਹੈ, ਇਸ ਵਿਚ ਉਕਾਈ ਦੀ ਸੰਭਾਵਨਾ ਕਿਤੇ ਨਾ ਕਿਤੇ ਰਹਿ ਹੀ ਜਾਂਦੀ ਹੈ। ਇਥੇ ਅਸੀਂ ਕੇਵਲ ਇਹ ਦੱਸਣਾਂ ਚਾਹੁੰਦੇ ਹਾਂ ਕਿ ਜਿੰਨੇ ਗ੍ਰੰਥਾਂ ਪੋਥੀਆਂ ਦੇ ਹਵਾਲੇ ਜਗਾ ਜਗਾ ਦਿੱਤੇ ਗਏ ਹਨ, ਸਿਵਾਏ ਭਾਈ ਗੁਰਦਾਸ, ਭਾਈ ਨੰਦ ਲਾਲ ਆਦਿਕਾਂ ਅਤੇ ਗੁਰੂ ਸਾਹਿਬਾਂ ਦੇ ਆਪਣੇ ਲਿਖਿਆਂ ਦੇ ਅਸਾਂ ਹੋਰ ਸਾਰਿਆਂ ਨੂੰ ਸਾਂਗੋ ਪਾਂਗ ਅਭੁੱਲ ਮੰਨ ਕੇ ਨਹੀਂ ਵਰਤਿਆ। ਉਨ੍ਹਾਂ ਦੀਆਂ ਖ਼ੂਬੀਆਂ ਤੇ ਵਾਕਿਆਤ ਦੀ ਸੱਤਜਤਾ ਅਸਾਂ ਨੇ ਲਈ ਹੈ ਤੇ ਉਕਾਈਆਂ ਤੋਂ ਬਚਣ ਦਾ ਯਤਨ ਕੀਤਾ ਹੈ ਤੇ ਪਰਸਪਰ ਮੁਕਾਬਲਿਆਂ ਤੋਂ ਸਚਿਆਈ ਖੋਜ ਲੈਣ ਦਾ ਉਪਰਾਲਾ ਕੀਤਾ ਹੈ। ਏਹ ਸਾਰੇ ਸਾਮਾਨ ਇਸ

---

*ਇਹ ਉਹੋ ਸ਼ੈ ਹੈ ਜਿਸਦੀ ਬਾਬਤ ਭਾਈ ਕਰਮ ਸਿੰਘ ਜੀ ਨੇ ਲਿਖਿਆ ਹੈ ਕਿ ਇਸ ਦੇ ਕਰਤਾ ਨੇ ਇਸ ਨੂੰ ਕ੍ਰਿਤ ਭਾਈ ਮਨੀ ਸਿੰਘ ਜੀ ਲਿਖ ਦਿੱਤਾ ਹੈ। ਇਹ ਲਿਖਤੀ ਸ਼ੈ ਹੈ, ਇਸੇ ਤਰ੍ਹਾਂ ਇਕ ਦਸਮੇ ਪਾਤਸ਼ਾਹ ਦਾ ਜੀਵਨ ਹੋਰ ਹੈ ਜਿਸ ਦਾ ਨਾਮ ਸਿੰਘ ਸਾਗਰ ਹੈ, ਇਸ ਦੇ ਕਰਤਾ ਦਾ ਨਾਂ ਭਾਈ ਵੀਰ ਸਿੰਘ ਬੱਲ ਹੈ,ਤੇ ਸੰਮਤ ੧੯੮੪ ਬਿ: ਇਸ ਦੇ ਲਿਖੇ ਜਾਣ ਦਾ ਹੈ। ਇਹ ਦੁਇ ਗ੍ਰੰਥ ਸਾਡੇ ਪਾਸ ਹਨ।

ਗ੍ਰੰਥ ਦੀਆਂ ਇਤਿਹਾਸਿਕ ਰਲਾਂ ਦੀ ਦਰੁਸਤੀ ਲੋਈ ਟੁਕਾਂ ਟਿਪਣੀਆਂ ਦੀ ਸ਼ਕਲ ਵਿਚ ਜਗਾ ਜਗਾ ਦਿੱਤੇ ਹਨ।

ਐਸਾ ਕਰਨ ਵਿਚ ਖੋਜ, ਮਿਹਨਤ, ਖਰਚ ਤੇ ਸਮਾਂ ਆਪਣੀ ਵਲੋਂ ਜਿੰਨਾ ਬਣ ਪਿਆ ਲਾਇਆ ਹੈ, ਫਿਰ ਬੀ ਕਿਹਾ ਨਹੀਂ ਜਾ ਸਕਦਾ ਕਿ ਸਾਰੇ ਟਿਕਾਣੇ ਖੋਜ ਕੇ ਲਾਏ ਜਾ ਚੁਕੇ ਹਨ, ਜਾਂ ਜੋ ਲਾਏ ਹਨ ਖ਼ਤਾ ਤੋਂ ਖ਼ਾਲੀ ਹਨ। ਅਭੁੱਲ ਨਾਮ ਕਰਤਾਰ ਦਾ ਹੈ। ਪੁਰਖ ਦਾ ਕੰਮ ਪੋਰਖ ਹੈ ਸੋ ਜੋ ਕੁਛ ਲਗਪਗ ਨੌ ਬਰਸ ਵਿਚ ਬਣ ਪਿਆ, ਹਾਜ਼ਰ ਹੈ। ਭੁੱਲ ਚੁੱਕ ਸੋਧਣੀ ਗੁਣੀਆਂ ਦੇ ਹੱਥ ਹੈ। ਜੋ ਸੱਜਣ ਆਪਣੇ ਖਿਆਲ ਮੂਜਬ ਕੋਈ ਰਹਿ ਗਈ ਉਕਾਈ ਦੱਸ ਘੱਲਣਗੇ ਉਨ੍ਹਾਂ ਦੇ ਅਸੀਂ ਧੰਨਜਵਾਦੀ ਹੋਵਾਂਗੇ ਤੇ ਉਨ੍ਹਾਂ ਦੀ ਲਿਖੀ ਗਲ ਉਤੇ ਅਗਲੀ ਵੇਰ ਦੀ ਛਪਾਈ ਵੇਲੇ ਪੂਰੀ ਜ਼ੋਰ ਕਰ ਲਈ ਜਾਏਗੀ।

ਸਾਵਣ ੧੯੯੧ ਬਿ:] ਸੰਪਾਦਿਕ



ਦੂਸਰੀ ਵੇਰ ਦੀ ਛਪਾਈ ਦੀ ਭੂਮਿਕਾ

ਇਹ ਗ੍ਰੰਥ ੧੯੨੬ ਈ: ਦੇ ਆਰੰਭ ਵਿਚ ਆਰੰਭ ਹੋਯਾ ਤੇ ੧੯੩੪ ਦੇ ਸਤੰਬਰ ਵਿਚ ਤਯਾਰ ਹੋ ਕੇ ਤੇ ਛਪ ਕੇ ਪੂਰਾ ਹੋ ਗਿਆ ਸੀ। ਇਸ ਦੀ ਵਿਕਰੀ ਨਾਲੋ ਨਾਲ ਹਿੱਸਿਆਂ ਵਿਚ ਹੁੰਦੀ ਰਹਿਣ ਕਰ ਕੇ ਇਹ ੧੯੩੪ ਈਃ ਦੇ ਅਖੀਰ ਲਗ ਪਗ ਮੁਕ ਚਲਿਆ ਸੀ ਕਿ ਜਦੋਂ ਇਸਨੂੰ ਦੂਜੀ ਵੇਰ ਛਾਪਣ ਦੀ ਲੋੜ ਭਾਸੀ। ਇਸ ਕਰ ਕੇ ਸਾਰੇ ਗ੍ਰੰਥ ਨੂੰ ਨਵੇਂ ਸਿਰੇ ਪੜ੍ਹਿਆ, ਵੀਚਾਰਿਆ ਤੇ ਸੋਧਿਆ ਗਿਆ। ਇਸ ਸ਼੍ਰਮ ਨੇ ਇਕ ਬਰਸ ਤੋਂ ਵਧੀਕ (੧ ਦਸੰਬਰ ੧੯੩੪ ਤੋਂ ਜੂਨ ੧੯੩੬ ਤੱਕ) ਵਕਤ ਲਿਆ ਹੈ। ਮੂਲ ਨੇ ਤਾਂ ਉਹੋ ਹੀ ਰਹਿਣਾ ਸੀ ਤੇ ਪ੍ਰਯਾਯ ਬੀ ਉਹੋ ਹੀ ਹਨ ਪਰ ਜਿੱਥੇ ਕਿਤੇ ਕੋਈ ਵਿਸ਼ੇਸ਼ ਗੱਲ ਲੱਭੀ ਜਾਂ ਪਹਿਲੇ ਕਿਸੇ ਪ੍ਰਯਾਯ ਵਿਚ ਸੁਧਾਈ ਦੀ ਲੋੜ ਦਿੱਸ ਪਈ ਉਥੇ ਨਵੇਂ ਸੁਧਾਰ ਕਰ ਦਿੱਤੇ ਗਏ ਹਨ। ਫਿਰ ਉਧਾਰਾਂ ਵਿਚ ਬੀ ਨਵੀਆਂ ਲੱਭੀਆਂ ਗੱਲਾਂ ਪਾ ਦਿੱਤੀਆਂ ਗਈਆਂ ਹਨ। ਇਸੀ ਤਰ੍ਹਾਂ ਇਤਿਹਾਸਿਕ ਖੋਜ ਵਿਚ ਨਵੀਨ ਲੱਭੀਆਂ ਗਲਾਂ ਯਾ ਮਿਲੇ ਗ੍ਰੰਥਾਂ ਦੇ ਵੇਰਵੇ ਥਾਓਂ ਥਾਈਂ ਦੇ ਦਿੱਤੇ ਹਨ। ਜਿਵੇਂ ਦਸਮੇਸ਼ ਪਿਤਾ ਜੀ ਦੇ ਚੌਥੇ ਵਿਆਹ ਦਾ ਸ਼ੁਬਹ ਜੋ ਕਵੀ ਸੈਨਾਪਤ ਤੋਂ ਪੈਦਾ ਹੁੰਦਾ ਸੀ, ਹੁਣ ਵਿਸ਼ੇਸ਼ ਖੋਜ ਨਾਲ ਲੱਭੇ ਹਾਲਾਤ ਦੇ ਕੇ ਸਫਾ ਕਰ ਦਿੱਤਾ ਗਿਆ ਹੈ। ਇਸ ਦਾ ਟਿਕਾਣਾ ਪਹਿਲੀ ਵੇਰ ਦੀ ਭੂਮਿਕਾ ਵਿਚ ਸੀ, ਜੋਗ ਥਾਉਂ ਉਹੋ ਸਮਝ ਕੇ ਇਹ ਵਿਸ਼ਾ ਉਥੇ ਹੀ ਹੱਲ ਕੀਤਾ ਗਿਆ ਹੈ (ਦੇਖੋ ਪੰਨਾ ੧੬)। ਇਸੀ ਤਰ੍ਹਾਂ ਹੋਰ ਗਲਾਂ ਥਾਓਂ ਥਾਈਂ ਰੱਖ ਦਿੱਤੀਆਂ ਗਈਆਂ ਹਨ। ਹੇਮਕੁੰਟ ਦੀ ਖੋਜ

ਪਰ ਜੋ ਕੁਛ ਮਗਰੋਂ ਲੱਭਾ ਹੈ ਇਸੇ ਪ੍ਰਸ੍ਤਾਵਨਾਂ ਵਿਚ ਅਗੇ ਚਲਕੇ ਦੇ ਦਿੱਤਾ ਹੈ। ਦੋ ਨਕਸ਼ੇ ਬੀ ਹੇਮਕੁੰਟ ਦੇ ਪਤੇ ਥਹੁ ਦੇ ਸਮਝੇ ਪੈ ਜਾਣ ਵਾਸਤੇ ਓਸੇ ਟਿਕਾਣੇ ਦਰਜ ਕਰ ਦਿਤੇ ਗਏ ਹਨ। ਇਸੀ ਤਰ੍ਹਾਂ ਬੰਦਾ ਸਿੰਘ ਬਹਾਦਰ ਦੇ ਹੁਕਮ ਨਾਮੇ ਦਾ ਫੋਟੋ, ਪੰਨਾ ੬੩੪੯ ਤੇ ਦਿੱਤਾ ਗਿਆ ਹੈ।

ਇਤਨੇ ਪ੍ਰੀਸ਼੍ਰਮ ਦੇ ਬਾਦ ਬੀ ਇਹ ਕਹਿ ਸਕਣਾ ਕਿ ਕਾਰਜ ਹੁਣ ਭੁੱਲਾਂ ਤੋਂ ਬਿਨਾਂ ਹੈ, ਕਠਨ ਹੈ। ਇਸ ਲਈ ਗੁਣੀ ਜਨ ਅਪਣੇ ਵੀਚਾਰ, ਜੋ ਉਨ੍ਹਾਂ ਨੂੰ ਫੁਰਨ, ਲਿਖ ਘੱਲਣੋਂ ਸੰਕੋਚ ਨਾ ਕਰਨ ਤਾਂ ਜੋ ਅਗਲੀ ਵੇਰ ਉਨ੍ਹਾਂ ਤੇ ਗਹੁ ਤੇ ਵੀਚਾਰ ਕੀਤੀ ਜਾ ਸਕੇ।

[ਜਰੂਰੀ ਇਨਫ।]

੧. ਸ਼੍ਰੀ ਗੁਰ ਨਾਨਕ ਪ੍ਰਕਾਸ਼ ਤੇ ਗੁਰ ਪ੍ਰਤਾਪ ਸੂਰਜ ਗ੍ਰੰਥ ਦੋਵੇਂ ਅੱਡ ਅੱਡ ਪੁਸਤਕਾਂ ਦੀ ਹੈਸੀਅਤ ਵਿਚ ਤਿਆਰ ਹੋਕੇ ਪ੍ਰਕਾਸ਼ਦੇ ਰਹੇ ਹਨ। ਕਰਤਾ ਜੀ ਦੇ ਰਚਣ ਵੇਲੇ ਬੀ ਦੋਹਾਂ ਦੇ ਰਚੇ ਜਾਣ ਦੇ ਸਮੇਂ ਵਿਚ ਬਾਰਾਂ ਚੌਦਾਂ ਵਰ੍ਹੇ ਦੀ ਵਿੱਥ ਹੈ, ਪਰ ਦੋਹਾਂ ਵਿਚ ਦਸੋ ਗੁਰੂ ਸਾਹਿਬਾਂ ਦਾ ਜੀਵਨ ਬ੍ਰਿਤਾਂਤ ਹੈ, ਇਸ ਕਰਕੇ ਇਹ ਅਸਲ ਵਿਚ ਇਕ ਗ੍ਰੰਥ ਹੈ। ਤਾਂਤੇ ਇਸ ਸਿਲਸਿਲੇ ਵਿਚ ਦੋਏ ਗ੍ਰੰਥ ਕੱਠੇ ਕੀਤੇ ਗਏ ਹਨ ਜੋ ਇਕੋ ਕਰਤਾ ਦੀਆਂ ਦੋ ਚੀਜ਼ਾਂ ਇਕ ਸ਼ ਲੜੀ ਵਿਚ ਹੋ ਜਾਣ। ਇਸ ਸ਼ ਲੜੀ ਦਾ ਨਾਮ 'ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ' ਰਖਿਆ ਗਿਆ ਹੈ। ਇਨ੍ਹਾਂ ਦੋਹਾਂ ਦੇ ਇਕੱਠੇ ਕਰਨ ਦਾ ਕੁਛ ਇਸ਼ਾਰਾ ਪੁਸਤਕ ਵਿਚ ਬੀ ਮੌਜੂਦ ਹੈ, ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧਯਾਯ ੧ ਦੇ ਅੰਕ ੮੮ ਤੋਂ ਮਗਰੋਂ ਸਮਾਪਤੀ ਦੀ ਤੁਕ ਦੀ ਟੂਕ ਨਿਸ਼ਾਨ—* ਵਾਲੀ।

੨. ਇਸ ਗ੍ਰੰਥਾਵਲੀ ਦੇ ਆਰੰਭ ਕਰਨ ਤੋਂ ਪਹਿਲਾਂ ਲਗ ਪਗ ੨੫੦ ਸਫੇ ਦੀ ਇਕ ਪ੍ਰਸ੍ਤਾਵਨਾ ਦਿੱਤੀ ਗਈ ਹੈ। ਇਸ ਪ੍ਰਸ੍ਤਾਵਨਾ ਦੇ ਦੇਣ ਦਾ ਤਾਤਪਰਜ ਇਹ ਹੈ ਕਿ ਪਾਠਕ ਜਨਾਂ ਨੂੰ ਇਸ ਗ੍ਰੰਥ ਅਤੇ ਗ੍ਰੰਥ ਕਰਤਾ ਸੰਬੰਧੀ ਉਹ ਵਾਕਫੀਅਤ ਮਿਲ ਜਾਵੇ ਜੋ ਇਸ ਗ੍ਰੰਥ ਵਿਚ ਨਹੀਂ ਹੈ। ਇਸ ਤੋਂ ਛੁਟ ਹੋਰ ਵਾਕਫੀ ਜੋ ਗ੍ਰੰਥ ਵਿਚ ਥਾਉਂ ਥਾਈਂ ਖਿੱਲਰੀ ਪਈ ਹੈ ਉਹ ਚੁਣ ਕੇ ਅੱਡੋ ਅੱਡ ਸਿਰਨਾਵਿਆਂ ਹੇਠ ਦਿੱਤੀ ਗਈ ਹੈ, ਕਿਉਂਕਿ ਹਰ ਪਾਠਕ ਨੂੰ ਚੁਣ ਚੁਣ ਕੇ ਤੇ ਕ੍ਰਮ ਦੇ ਦੇਕੇ ਅੱਡ ਅੱਡ ਸਿਰਨਾਵਿਆਂ ਹੇਠ ਕਰਕੇ ਵੀਚਾਰ ਕਰਨ ਦੀ ਵਿਹਲ ਘਟ ਹੁੰਦੀ ਹੈ ਤੇ ਐਸੀ ਵਾਕਫੀ ਬਿਨਾਂ ਪਾਠਕ ਗ੍ਰੰਥ ਤੇ ਗ੍ਰੰਥ ਕਰਤਾ ਦੀ ਪੂਰੀ ਕ੍ਰਤ ਕੀਮਤ ਨਹੀਂ ਪਾ ਸਕਦਾ। ਇਸ ਪ੍ਰਸ੍ਤਾਵਨਾ ਵਿਚ ਇਕ ਭੂਮਿਕਾ ਬੀ ਹੈ, ਜਿਸ ਵਿਚ ਇਸ ਗ੍ਰੰਥ ਸੰਬੰਧੀ ਮੁਹਰਲੀ ਵਾਕਫੀ ਦਿੱਤੀ ਗਈ ਹੈ। ਫਿਰ ਮੁਖ ਬੰਧ ਵਿਚ ਆਮ ਇਤਿਹਾਸ ਪਰ ਵੀਚਾਰ ਕਰਕੇ 'ਸਿਖ ਧਰਮ ਵਿਚ ਇਤਿਹਾਸ ਦਾ ਦਰਜਾ ਕੀਹ ਹੈ' ਇਹ ਗੱਲ ਨਿਰੂਪਣ ਕੀਤੀ ਗਈ ਹੈ। ਇਸ ਗ੍ਰੰਥ ਦਾ ਇਤਿਹਾਸ ਵਿਚ ਟਿਕਾਣਾ ਦੱਸਿਆ ਗਿਆ ਹੈ ਤੇ ਇਸ ਦੇ ਲਾਭ ਦੀ ਵੀਚਾਰ ਦਿੱਤੀ ਗਈ ਹੈ। ਫਿਰ ਕਵੀ ਜੀ ਦੀ ਜੀਵਨੀ ਹੈ ਤੇ ਉਨ੍ਹਾਂ ਦੀ ਕਵਿਤਾ ਤੇ ਰੌਸ਼ਨੀ ਪਾਈ ਗਈ ਹੈ। ਨਾਲ ਹੀ ਉਨ੍ਹਾਂ ਗ੍ਰੰਥਾਂ ਦੇ ਥਹੁ ਲਾਏ ਗਏ ਹਨ ਜਿਨ੍ਹਾਂ ਤੋਂ ਇਹ ਗ੍ਰੰਥ ਰਚਿਆ ਗਿਆ ਤੇ ਹੋਰ ਵਾਕਫੀ ਜੋ ਇਸ ਕਿਸਮ ਦੀ ਖੋਜੀ ਜਾ ਸਕੀ ਹੈ ਪਾ ਦਿੱਤੀ

ਗਈ ਹੈ। ਇਸ ਪ੍ਰਸ੍ਤਾਵਨਾਂ ਨੂੰ ਪੜ੍ਹਕੇ ਪਾਠਕ ਜਨਾਂ ਨੂੰ ਗ੍ਰੰਥ ਦੇ ਸਮਝਣ ਵਿਚ ਬਹੁਤ ਸਹਾਇਤਾ ਮਿਲੇਗੀ ।

੩. ਇਸ ਪੁਸਤਕ ਵਿਚ ਜੋ ਗਲਾਂ ਇਤਰਾਜ਼ ਜੋਗ ਜਾਪਦੀਆਂ ਹਨ, ਉਨ੍ਹਾਂ ਪਰ ਇਕ ਖੁੱਲ੍ਹੀ ਵੀਚਾਰ ਤਾਂ ਇਸ ਪ੍ਰਸ੍ਤਾਵਨਾ ਵਿਚ ਕੀਤੀ ਗਈ ਹੈ, ਪਰ ਫਿਰ ਬੀ ਗ੍ਰੰਥਾਵਲੀ ਦੇ ਵਿਚ ਜੋ ਬਾਤਾਂ ਅਸ਼ੰਕਾ ਯਾ ਇਤਰਾਜ਼ ਗੋਚਰੀਆਂ ਜਾਪਦੀਆਂ ਹਨ ਉਨ੍ਹਾਂ ਦੇ ਉੱਧਾਰ, ਸਮਾਧਾਨ, ਪੜਤਾਲ, ਖੋਜ ਆਦਿ ਲਿਖਣ ਦਾ ਨਾਲੋ ਨਾਲ ਜਤਨ ਕੀਤਾ ਗਿਆ ਹੈ, ਪਾਠਕਾਂ ਨੂੰ ਵੀਚਾਰ ਨਾਲ ਪੜ੍ਹਦਿਆਂ ਪਤਾ ਲਗਦਾ ਜਾਏਗਾ।

੪. ਸ਼੍ਰੀ ਗੁਰ ਨਾਨਕ ਪ੍ਰਕਾਸ਼ ਦੀ ਪਹਿਲੀ ਪੋਥੀ ਦਾ ਪਹਿਲਾ ਅਧਜਾਯ ਮੰਗਲਾਂ ਦਾ ਹੈ। ਮੰਗਲ ਅਤੀ ਕਠਨ ਸ਼ੈ ਹਨ, ਇਸ ਕਰਕੇ ਇਸ ਦੀ ਮੁਰਾਦ ਨੂੰ ਪਦਾਰਥਾਂ, ਅਰਥਾਂ ਤੇ ਭਾਵਾਂ ਨਾਲ ਪੂਰੀ ਤਰ੍ਹਾਂ ਖੋਲ੍ਹਣ ਦਾ ਜਤਨ ਕੀਤਾ ਗਿਆ ਹੈ ਅਰ ਅਗਲੇ ਅਧਜਾਵਾਂ ਦੇ ਪ੍ਰਯਾਜ ਬਹੁਤੇ ਤੇ ਵਾਰ ਵਾਰ ਲਾਏ ਹਨ ਅਤੇ ਮੁਸ਼ਕਲ ਘੁੰਡੀਆਂ ਦੇ ਅਰਥ ਸੌਖੇਪ ਤ੍ਰੀਕੇ ਨਾਲ ਖੋਲ੍ਹੇ ਹਨ। ਪ੍ਰਯੋਜਨ ਇਹ ਹੈ ਕਿ ਗੁ: ਨਾ: ਪ੍ਰ: ਦੀ ਪਹਿਲੀ ਪੋਥੀ ਦਾ ਜੋ ਕੋਈ ਸੱਜਣ ਮੁਤਾਲਜਾ (ਘੋਖਕੇ ਪੜ੍ਹਨਾ) ਕਰ ਲਵੇ ਤਾਂ ਉਸ ਨੂੰ ਸਾਰਾ ਗ੍ਰੰਥ ਸਮਝ ਲੈਣਾ ਆਸਾਨ ਹੋ ਜਾਏ।

ਸ਼੍ਰੀ ਅੰਮ੍ਰਿਤਸਰ
ਜੂਨ ੧੯੩੬ ਈ:

ਸੰਪਾਦਿਕ

ਭੂਮਿਕਾ ਤੀਜੀ ਵਾਰ ਦੀ

ਜਿਵੇਂ ਕਿ ਪਹਿਲੀਆਂ ਐਡੀਸ਼ਨਾਂ ਦੀਆਂ ਭੂਮਿਕਾਂ ਵਿਚ ਦੱਸਿਆ ਗਿਆ ਹੈ ਇਹ ਗ੍ਰੰਥ ੧੯੨੬ ਈ: ਦੇ ਆਰੰਭ ਵਿਚ ਸ਼ੁਰੂ ਕੀਤਾ ਗਿਆ ਸੀ ਤੇ ਨਾਲੋ ਨਾਲ ਛਪਾਈ ਹੁੰਦੀ ਰਹਿਣ ਕਰਕੇ ਨੌ ਸਾਲ ਬਾਦ ੧੯੩੪ ਈ ਵਿਚ ਮੁਕੰਮਲ ਹੋ ਗਿਆ ਤੇ ਛਪ ਗਿਆ ਸੀ। ਤਦ ਤਕ ਉਸ ਐਡੀਸ਼ਨ ਨੂੰ ਗਾਹਕਾਂ ਨੇ ਅਪਣਾ ਲਿਆ ਸੀ ਤੇ ਅਗੋਂ ਹੋਰ ਮਾਂਗ ਜਾਰੀ ਸੀ ਸੋ ਉਸੇ ਵੇਲੇ ਦੂਸਰੀ ਐਡੀਸ਼ਨ ਨਾਲ ਹੀ ਸ਼ੁਰੂ ਕਰ ਦਿਤੀ ਗਈ, ਜਿਸ ਦੀ ਛਪਾਈ ੧੯੩੬ ਈ: ਵਿਚ ਸਮਾਪਤ ਹੋਈ।

੧੯੪੭ ਦੀ ਗੜਬੜ ਤੋਂ ਪਹਿਲੋਂ ਇਹ ਦੂਜੀ ਐਡੀਸ਼ਨ ਬੀ ਖਤਮ ਹੋ ਚੁਕੀ ਸੀ ਤੇ ਹੋਰ ਛਾਪਣ ਦੀ ਇਛਾ ਹੋ ਰਹੀ ਸੀ ਪਰ ਹਿੰਦ ਦੇ ਵਿਚ ਤੇ ਖਾਸ ਕਰ ਪੰਜਾਬ ਵਿਚ ਅਸ਼ਾਂਤਿ ਹਾਲਾਤ ਨੇ ਇਹ ਇਛਾ ਸਫਲ ਨਾਂ ਹੋਣ ਦਿਤੀ, ਹੁਣ ਜਦ ਕੁਝ ਹਾਲਾਤ ਬਹੁ ਸਿਰ ਆਏ ਹਨ ਤੇ ਕਾਗਜ਼ ਦੀ ਕੁਝ ਸਹੂਲਤ ਹੋ ਗਈ ਹੈ ਤਾਂ ਤੀਜੀ ਐਡੀਸ਼ਨ ਦਾ ਸ਼ੁਭਾਰੰਭ ਕਰ ਦਿਤਾ ਗਿਆਹੈ।

ਪਹਿਲੀ ਤੇ ਦੂਜੀ ਐਡੀਸ਼ਨ ਦੀ ਛਪਾਈ ਵੇਲੇ ਇਸ ਗ੍ਰੰਥ ਪਰ ਚੋਖੀ ਮਿਹਨਤ ਹੋਈ ਹੈਸੀ ਤੇ ਲਗਾਤਾਰ ਕਈ ਸਾਲ ਇਸੇ ਇਕੋ ਨਿਸ਼ਾਨੇ ਤੇ ਖਰਚ ਹੋਏ ਸਨ, ਇਸ ਲਈ ਹੁਣ ਦੀ ਛਪਾਈ ਸਮੇਂ ਵਿਸ਼ੇਸ਼ ਤੇ ਖਾਸ ਵਾਧੇ ਘਾਟੇ ਦੀ ਲੋੜ ਨਹੀਂ ਸਮਝੀ ਗਈ; ਪਰ ਤਦ ਬੀ ਪ੍ਰੈਸ ਦੀ ਪ੍ਰੂਫਾਂ ਦੀ ਪੜ੍ਹਤ ਵਿਚ ਪਿਛੇ ਰਹਿ ਗਈਆਂ ਉਕਾਈਆਂ ਨੂੰ ਦੂਰ ਕਰਨ ਦਾ ਹਰ ਯਤਨ ਕੀਤਾ ਗਿਆ ਹੈ ਅਤੇ ਪ੍ਰਯਾਵਾਂ ਆਦਿ ਵਿਚ ਬੀ ਲੋੜਾਂ ਦੀ ਸੁਧਾਈ ਯਾ ਸਪਸ਼ਟਤਾ ਕਿਤੇ ਕਿਤੇ, ਜੋ ਅਵੱਸ਼ਯ ਜਾਪੀ ਹੈ, ਕੀਤੀ ਗਈ ਹੈ। ਪ੍ਰਸਤਾਵਨਾਂ ਵਿਚ ਕਿਤੇ ਕਿਤੇ ਕੁਝ ਸਮਾਚਾਰ, ਜੋ ਲੋੜਾਂ ਦੇ ਭਾਸੇ, ਵਧਾਏ ਗਏ ਹਨ।

ਗ੍ਰੰਥ ਵਿਚ ਦਿਤੀਆਂ ਗਈਆਂ ਟੂਕਾਂ ਨੂੰ ਓਸੇ ਤਰ੍ਹਾਂ ਰਹਿਣ ਦਿਤਾ ਗਿਆ ਹੈ ਤੇ ਵਾਧੇ ਘਾਟੇ ਨਹੀਂ ਕੀਤੇ ਗਏ; ਭਾਵੇਂ ਪੰਜਾਬ ਦੀ ਵੰਡ ਹੋਣ ਦੇ ਕਾਰਨ ਇਤਿਹਾਸ ਨਾਲ ਸੰਬੰਧ ਰਖਦੇ ਜੋ ਅਨੇਕਾਂ ਗੁਰਦੁਆਰੇ ਪਾਕਸਤਾਨ ਵਿਚ ਰਹਿ ਗਏ ਹਨ, ਉਹਨਾਂ ਦੇ ਹੁਣ ਦੇ ਸਮਾਚਾਰ ਵਧਾਉਣੇ ਲੋੜੀਂਦੇ ਸਨ, ਪਰ ਇਸ ਵੇਲੇ ਔਖੇ ਹਨ; ਕਿਉਂਕਿ ਪਤਾ ਨਹੀਂ ਕਿ ਪਾਕਸਤਾਨ ਸਰਕਾਰ ਨੇ ਉਹਨਾਂ ਗੁਰਧਾਮਾਂ ਨੂੰ ਕਿਸ ਸੂਰਤ ਵਿਚ ਕੈਮ ਰਖਿਆ ਹੈ।

੧੯੪੭ ਦੀ ਗੜਬੜ ਵਿਚ ਖਾਲਸਾ ਸਮਾਚਾਰ ਦਾ ਦਫਤਰ ਅਗਨੀ ਦੀ ਭੇਟ ਹੋ ਜਾਣ ਕਰਕੇ ਤਸਵੀਰਾਂ ਦੇ ਬਲਾਕ ਸਾਰੇ ਸੜ ਗਏ ਸਨ, ਸੋ ਓਹ ਹੁਣ ਨਵੇਂ ਬਣਾਏ ਗਏ ਤੇ ਇਸ ਗ੍ਰੰਥ ਵਿਚ ਥਾਓਂ ਥਾਂ ਦਿਤੇ ਜਾ ਰਹੇ ਹਨ।

ਆਪਣੇ ਵਲੋਂ ਵਾਹ ਲਗਦੀ ਸੁਧਾਈ ਦਾ ਪੂਰਾ ਯਤਨ ਕੀਤਾ ਗਿਆ ਹੈ ਪਰ ਫਿਰ ਬੀ ਇਤਨੇ ਭਾਰੇ ਕਾਰਜ ਵਿਚ ਭੁੱਲਾਂ ਦਾ ਰਹਿ ਜਾਣਾ ਅਸੰਭਵ ਨਹੀਂ। ਇਸ ਲਈ ਪਾਠਕਾਂ ਨੂੰ ਚਾਹੀਏ ਕਿ ਜਿਥੇ ਉਕਾਈ ਵੇਖਣ ਦਫਤਰ ਨੂੰ ਲਿਖਕੇ ਧੰਨਵਾਦੀ ਬਨਾਉਣ ਤਾਕਿ ਅਗਲੀ ਵਾਰ ਲਈ ਉਸ ਦੀ ਯਥਾ ਉਚਿਤ ਸੋਧ ਕੀਤੀ ਜਾ ਸਕੇ।

ਅਸੀਂ ਇਕ ਗਲ ਪਾਠਕਾਂ ਪ੍ਰਤੀ ਖੁਸ਼ੀ ਨਾਲ ਦੱਸਣੀ ਚਾਹੁੰਦੇ ਹਾਂ, ਉਹ ਇਹ ਹੈ ਕਿ ਪਹਿਲੀ ਐਡੀਸ਼ਨ ਦੀ ਪ੍ਰਸਤਾਵਨਾ ਵਿਚ 'ਕਵੀ ਜੀ ਦੀ ਯਾਦਗਾਰ ਤੇ ਸਿਖਾਂ ਦੀ ਅਨਗਹਿਲੀ' ਸਿਰਲੇਖ ਹੇਠ ਅਸਾਂ ਇਕ ਅਪੀਲ ਛਾਪੀ ਸੀ ਜਿਸ ਵਿਚ ਸ੍ਰੀ ਮਾਨਜਵਰ ਕਵੀ ਸੰਤੋਖ ਸਿੰਘ ਜੀ ਦੀ ਕੋਈ ਯਾਦਗਾਰ ਨਾ ਕਾਇਮ ਹੋਣ ਤੇ ਸ਼ੋਕ ਪ੍ਰਗਟ ਕੀਤਾ ਸੀ। ਸਾਡੀ ਉਸ ਅਪੀਲ ਨੇ ਇਕ ਸਜਣ* ਜੀ ਦਾ ਦਿਲ ਪੋਰ ਲਿਆ ਹੈ ਤੇ ਉਹਨਾਂ ਨੇ ਕਵੀ ਜੀ ਦੇ ਜਨਮ ਸਥਾਨ (ਜੋ ਅਸਾਂ ਦਸਿਆ ਸੀ ਕਿ ਪਿੰਡ ਨੂਰਦੀ ਸਰਾਂ ਵਿਚ ਹੈ) ਦਾ ਟਿਕਾਣਾ ਪ੍ਰਾਪਤ ਕਰਕੇ ਓਥੇ ਉਨ੍ਹਾਂ ਦੀ ਯਾਦਗਾਰ ਉਸਾਰਨੀ ਸ਼ੁਰੂ ਕਰ ਦਿਤੀ ਹੈ।

ਮਾਰਚ ੧੯੫੪] ਸੰਪਾਦਿਕ

*ਉਨ੍ਹਾਂ ਦਾ ਨਾਮ ਨਾਮੀ ਗਿਆਨੀ ਖਜ਼ਾਨ ਸਿੰਘ ਜੀ ਹੈ।

੧ ੴ ਸ੍ਰੀ ਵਾਹਿਗੁਰੂ ਜੀ ਕੀ ਫਤਹ॥

੨. ਮੁਖਬੰਧ।

ਇਸ ਤੋਂ ਪਹਿਲਾਂ ਕਿ ਇਸ 'ਮਹਾਨ ਕਾਵਜ' ਅਰ 'ਵਿਸ਼ਾਲ ਇਤਿਹਾਸ' ਪਰ ਮੁਖਬੰਧ ਦੀ ਸ਼ਕਲ ਵਿਚ ਕੁਛ ਲਿਖਿਆ ਜਾਵੇ, ਸਿੱਖ ਧਰਮ ਦਾ ਇਕ ਅਸੂਲ ਨਿਰੂਪਣ ਕਰਨਾ ਜ਼ਰੂਰੀ ਹੈ। ਸਿਖ ਇਤਿਹਾਸ ਨੂੰ, ਭਾਵੇਂ ਉਹ ਕਿਸੇ ਵੀ ਪਹਿਲੂ ਤੋਂ ਲਿਖਿਆ ਹੋਇਆ ਹੋਵੇ, ਪੜ੍ਹਨ ਤੋਂ ਪਹਿਲਾਂ ਇਸ ਅਸੂਲ ਨੂੰ ਸਪਸ਼ਟ ਕਰਕੇ ਸਮਝ ਲੈਣਾ ਅਵੱਸ਼ਯ ਹੈ। ਅਸੂਲ ਇਹ ਹੈ:—

ਸਿੱਖ ਈਮਾਨ ਨਿਰਾ ਇਤਿਹਾਸ ਆਸ਼੍ਰਿਤ ਨਹੀਂ।

ਸਿਖ ਈਮਾਨ ਦੀ ਨੀਂਹ ਦੇਵੀ ਗਿਆਨ ਉਤੇ ਹੈ। ਗੋਬਿੰਦ ਰੂਪ ਦਸਾਂ ਗੁਰੂ ਸਾਹਿਬਾਨ ਨੂੰ ਵਾਹਿਗੁਰੂ ਦੇ ਨਿਰੰਤਰ ਮੇਲ ਵਿਚ ਜੋ ਗਿਆਨ ਸੂਤੇ ਪ੍ਰਾਪਤ ਸੀ, ਉਹ ਆਪਣੀ ਨਿਰਮਲਤਾ ਵਿਚ ਉਨ੍ਹਾਂ ਦੇ ਹਿਰਦੇ ਤੋਂ ਬਾਣੀ ਤੇ ਹੁਕਮਾਂ ਦਾ ਰੂਪ ਲੈਕੇ ਪ੍ਰਗਟ ਹੋਇਆ, ਇਸ ਪਰ ਸਿੱਖੀ ਈਮਾਨ ਦੀ ਨੀਂਹ ਹੈ। ਉਨ੍ਹਾਂ ਪਰਾਵਰਾਂ ਦੇ ਨਾਥ, ਮਹਾਨ ਪੁਰਖੋਤਮਾਂ ਦਾ ਕੋਈ ਨਿਰਾ ਇਤਿਹਾਸਿਕ ਵਾਕਿਆ ਸਿੱਖੀ ਈਮਾਨ ਦੀ ਟੇਕ ਨਹੀਂ ਹੈ। ਸਿੱਖਾਂ ਦਾ ਨਿਹਚਾ ਹੈ ਕਿ ਦਸੋ ਗੁਰੂ ਸਾਹਿਬ ਗੁਰ ਅਵਤਾਰ ਸੇ; ਪਰਮ ਸੁੱਚ, ਪਰਮ ਨਿਰਮਲ ਹਿਰਦੇ ਵਾਲੇ ਸੇ। ਉਨ੍ਹਾਂ ਨੂੰ ਜੋ ਅਨੁਭਵ ਧੁਰੋਂ ਹੋਇਆ ਉਨ੍ਹਾਂ ਨੇ ਪਰਮ ਸੁੱਚਤਾ ਵਿਚ ਪ੍ਰਕਾਸ਼ ਕੀਤਾ। ਉਹ ਗਿਆਨ ਬਾਣੀ ਤੇ ਹੁਕਮਾਂ ਦੇ ਰੂਪ ਵਿਚ ਪ੍ਰਕਾਸ਼ਿਤ ਹੋਇਆ ਤੇ ਸਿੱਖੀ ਦਾ ਧੂਵਾ ਬੱਝਿਆ। ਉਨ੍ਹਾਂ ਦੇ ਜੀਵਨ ਵਾਕਿਆਤ ਹੋਏ ਤੇ ਉਸ ਧੂਵੇ ਨੂੰ ਰੌਸ਼ਨ ਕਰ ਗਏ, ਪਰ ਨਿਰਾ ਕੋਈ ਇਕ ਵਾਕਿਆ ਯਾ ਕੁਛ ਵਾਕਯਾਤ ਆਪਣੇ ਆਪ ਵਿਚ ਸਿੱਖੀ ਈਮਾਨ ਦੀ ਨੀਂਹ ਨਹੀਂ ਹਨ। ਅਰਥਾਤ ਸਿੱਖੀ ਈਮਾਨ ਕਿਸੇ ਇਕ ਯਾ ਵਧੀਕ ਇਤਿਹਾਸਿਕ ਵਾਕਿਆ ਯਾ ਵਾਕਯਾਤ ਉੱਤੇ ਇਸ ਤਰ੍ਹਾਂ ਨਿਰਭਰ ਨਹੀਂ ਕਿ ਜੇ ਓਹ ਇਕ ਯਾ ਇਕ ਤੋਂ ਵਧੀਕ ਇਤਿਹਾਸਕ ਵਾਕਿਆ ਯਾ ਵਾਕਯਾਤ ਕਿਸੇ ਤਰ੍ਹਾਂ ਅਣਹੋਏ ਯਾ ਸ਼ੱਕੀ ਸਾਬਤ ਹੋ ਜਾਣ ਤਾਂ ਨਿਰਾ ਇਸ ਗਲ ਨਾਲ ਸਿਖ ਈਮਾਨ ਹੀ ਗਲਤ ਹੋ ਜਾਏ। ਆਪਣੇ ਉਪਰਲੇ ਤਾਤਪਰਜ ਨੂੰ ਇਕ ਦ੍ਰਿਸ਼ਟਾਂਤ ਨਾਲ ਖੁਹਲਦੇ ਹਾਂ। ਇਸ ਮਤਲਬ ਲਈ ਲਓ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਸਮਾਉਣਾ। ਜਦੋਂ ਆਪ ਇਸ ਲੋਕ ਤੋਂ ਸੱਚਖੰਡ ਪਧਾਰਨ ਲੱਗੇ ਤਾਂ ਚਾਦਰਾ ਤਾਣਕੇ ਲੇਟ ਗਏ। ਹਿੰਦੂ ਤੇ ਮੁਸਲਮਾਨ ਮੁਰੀਦਾਂ ਵਿਚ ਖਿਆਲ ਛਿੜ ਪਿਆ ਕਿ ਪਵਿੱਤ੍ਰ ਸਰੀਰ ਨੂੰ ਧਰਤੀ ਦੀ ਸਪੁਰਦੀ ਵਿਚ ਦੇਈਏ ਕਿ ਅਗਨੀ ਦੀ ? ਪਰ ਜਦੋਂ ਚਾਦਰਾ ਚਾਇਆ ਗਿਆ ਤਾਂ ਆਪ ਦੀ ਪਾਵਨ ਦੇਹਿ ਲੋਪ ਸੀ ਤੇ ਫੁਲ ਲਹਿ ਲਹਿ ਕਰ ਰਹੇ

ਸਨ*। ਜੇ ਹੁਣ ਏਹ ਗਲ ਠੀਕ ਇਸੋਤਰ੍ਹਾਂ ਹੋਈ ਤਾਂ ਸਿੱਖੀ ਈਮਾਨ ਅਡੋਲ ਖੜਾ ਹੈ; ਜੇ ਕੋਈ ਆਖੇ ਕਿ ਮੈਂ ਇਸ ਗਲ ਨੂੰ ਨਹੀਂ ਮੰਨਦਾ ਤਾਂ ਬੀ ਸਿੱਖੀ ਈਮਾਨ ਅਛੋਭ ਹੈ, ਉਸ ਵਿਚ ਕੋਈ ਫਰਕ ਨਹੀਂ ਪੈਂਦਾ। ਕਿਉਂਕਿ ਪਵਿੱਤ੍ਰ ਦੇਹ ਦੇ ਨਿਰੇ ਲੋਪ ਅਲੋਪ ਹੋਣ ਵਾਲੇ ਵਾਕਿਆ ਪਰ ਸਿੱਖੀ ਈਮਾਨ ਦੀ ਟੇਕ ਨਹੀਂ ਹੈ। ਟੇਕ ਸਤਿਗੁਰਾਂ ਦੇ ਬਖਸ਼ੇ ਉਨ੍ਹਾਂ ਦੇ ਅਨੁਭਵੀ ਗਿਆਨ ਤੇ ਹੈ, ਜੋ ਉਨ੍ਹਾਂ ਤੇ ਸਾਈਂ ਵਲੋਂ ਪ੍ਰਗਟਿਆ ਤੇ ਬਾਣੀ† ਤੇ ਹੁਕਮਾਂ‡ ਦਾ ਰੂਪ ਲੈਕੇ ਜਗਤ ਪਰ ਪ੍ਰਕਾਸ਼ਿਆ।

ਇਸ ਦਾ ਇਹ ਅਰਥ ਨਹੀਂ ਕਿ ਸਿਖ ਧਰਮ 'ਇਤਿਹਾਸ ਸ਼ੂਨ' ਹੈ। ਐਸਾ ਕਹਿਣਾ ਇਸ ਕਹਿਣ ਦੇ ਤੁੱਲ ਹੋਏਗਾ ਕਿ ਸਿੱਖ ਮਜ਼ਹਬ ਕਦੇ 'ਕਾਲ' ਅਰਥਾਤ ਸਮੇਂ ਦੇ ਚਾਦਰੇ ਤੇ ਵਿਸਤ੍ਰਿਤ ਹੀ ਨਹੀਂ ਹੋਇਆ। ਕਿਉਂਕਿ ਵਾਕਜਾਤ ਦਾ ਹੋਣਾ ਤੇ ਉਨ੍ਹਾਂ ਦੀ ਯਾਦਦਾਸ਼ਤ ਜ਼ੁਬਾਨੀ ਚਾਹੇ ਲਿਖੀ ਹੋਈ ਹੀ ਤਾਂ ਇਤਿਹਾਸ ਹੈ ਤੇ ਵਾਕਜਾਤ ਦਾ ਇਕ ਦੂਜੇ ਦੇ ਬਾਦ ਹੋਣਾ ਹੀ ਤਾਂ 'ਕਾਲ' ਦਾ ਲਖਾਯਕ ਹੈ। ਅਰਥਾਤ ਹੋਣੀਆਂ ਯਾ ਵਾਕਜਾਤ ਦੀ ਤਰਤੀਬ ਇਕ ਦੂਸਰੇ ਦੇ ਬਾਦ ਹੋਣ ਦੀ, ਦਾ ਨਾਮ ਕਾਲ ਹੈ। ਸੋ 'ਇਤਿਹਾਸ ਸ਼ੂਨ' ਕਹਿਣਾ ਵਾਕਜਾਤ ਦੀ ਅਣਹੋਂਦ ਦੱਸਣੀ ਹੈ, ਤੇ ਵਾਕਜਾਤ ਦੀ ਅਣਹੋਂਦ ਦੇ ਅਰਥ ਹਨ ਕਿ ਕਾਲ ਦੇ ਚਾਦਰੇ ਤੇ ਉਹ ਕਦੇ ਮੂਰਤੀਮਾਨ ਹੀ ਨਹੀਂ ਹੋਇਆ। ਨਾਂ ਹੀ ਪਿਛਲੇ ਕਥਨ ਦਾ ਇਹ ਆਸ਼ਯ ਹੈ ਕਿ ਸਿੱਖ ਧਰਮ ਵਿਚ ਇਤਿਹਾਸ ਦਾ ਕੋਈ ਥਾਂ ਹੀ ਨਹੀਂ ਹੈ। ਇਤਿਹਾਸ ਦੀ ਥਾਂ ਹੈ ਅਰ ਸਨਮਾਨ ਯੋਗ ਥਾਂ ਹੈ। ਅਤੇ ਸਿਖ ਧਰਮ ਦਾ ਆਪਣਾ ਇਤਿਹਾਸ ਹੈ ਤੇ ਉਸਦਾ ਨੇੜੇ ਦਾ ਸੰਬੰਧ ਧਰਮ ਨਾਲ ਹੈ। ਗਲ ਕੇਵਲ ਏਤਨੀ ਹੈ ਕਿ ਸਿੱਖ ਈਮਾਨ ਨਿਰਾ ਇਤਿਹਾਸ ਮੂਲਕ ਯਾ ਕੇਵਲ ਇਤਿਹਾਸ ਆਸ਼੍ਰਿਤ ਈਮਾਨ ਨਹੀਂ ਹੈ।

---

*ਪੁਰਾਤਨ ਜਨਮ ਸਾਖੀ ਵਿਚ ਲਿਖਿਆ ਹੈ ਕਿ ਸ੍ਰੀ ਸਤਿਗੁਰੂ ਜੀ ਦੇ ਜੋਤੀ ਜੋਤ ਸਮਾਉਣ ਸਮੇਂ ਹਿੰਦੂ ਤੇ ਮੁਸਲਮਾਨ ਮੁਰੀਦਾਂ ਵਿਚ ਸਰੀਰ ਦੇ ਅੰਤਮ ਸੰਸਕਾਰ ਬਾਬਤ ਸੰਮਤੀ ਭੇਦ ਤੱਕ ਕੇ ਗੁਰੂ ਜੀ ਨੇ ਦੁਹਾਂ ਨੂੰ ਫੁਲ ਲਿਆਉਣ ਲਈ ਕਿਹਾ ਤੇ ਆਗਯਾ ਕੀਤੀ ਕਿ ਖੱਬੇ ਮੁਸਲਮਾਨ ਤੇ ਮੇਰੇ ਸਜੇ ਪਾਸੇ ਹਿੰਦੂ ਫੁਲ ਰਖ ਦੇਣ, ਜਿਸ ਦੇ ਹਰੇ ਰਹਿ ਜਾਣ ਉਸ ਦਾ ਸੰਸਕਾਰ ਕਰ ਦੇਣਾ। ਆਪ ਫੇਰ ਚਾਦਰਾ ਤਾਣਕੇ ਅੰਤਰ ਧਿਆਨ ਹੋ ਗਏ, ਜਾਂ ਚਾਦਰ ਚਾਈ ਗਈ ਤਾਂ ਆਪ ਦੀ ਪਾਵਨ ਦੇਹੀ ਲੋਪ ਸੀ ਤੇ ਫੁਲ ਦੁਇ ਧਿਰਾਂ ਦੇ ਹਰੇ ਸਨ।

ਉਮਦਾਤੱਵਾਰੀਖ (ਫਾਰਸੀ) ਵਿਚ ਲਿਖਦਾ ਹੈ ਕਿ ਆਪ ਦੇ ਪਰਲੋਕ ਗਮਨ ਪਰ ਹਿੰਦੂ ਤੇ ਮੁਸਲਮਾਨ ਇਕੱਠੇ ਹੋ ਗਏ। ਅੰਤਮ ਸੰਸਕਾਰ ਪਰ ਦੋ ਤਰ੍ਹਾਂ ਦੀਆਂ ਰਾਵਾਂ ਹੋ ਗਈਆਂ, ਮਿੱਠਾ ਇਕ ਫਕੀਰ ਸੀ ਜੋ ਗੁਰੂ ਜੀ ਨੂੰ ਮਿਲਕੇ ਤਰਿਆ ਸੀ। ਇਹ ਕਛ ਕੋਹਾਂ ਤੇ ਰਹਿੰਦਾ ਸੀ, ਇਸ ਵੇਲੇ ਇਹ ਆ ਗਿਆ ਤੇ ਆਖਣ ਲੱਗਾ ਕਿ ਤੁਸੀਂ ਚਾਰਪਾਈ ਤੋਂ ਚਾਦਰਾ ਤਾਂ ਉਠਾ ਕੇ ਤੱਕੋ। ਜਾਂ ਚਾਦਰਾ ਉਠਾਇਆ ਤਾਂ ਓਥੇ ਫੁਲ ਹੀ ਫੁਲ ਲਹਿ ਲਹਿ ਕਰ ਰਹੇ ਸਨ। ਲੋਕ ਉਸ ਪਵਿੱਤ੍ਰ ਜ਼ਾਤ ਦੇ ਇਸ ਕਸ਼ਫ ਤੇ ਕਰਾਮਾਤ ਪਰ ਹੈਰਾਨ ਹੋਏ ਤੇ ਇਹ ਗੱਲ ਸਾਰੀ ਦੁਨੀਆਂ ਵਿਚ ਫੈਲ ਗਈ। ਭਾਵ ਇਹ ਕਿ ਗੁਰੂ ਜੀ ਸਦੇਹ ਚਲੇ ਗਏ ਸੇ। [ਸਫਾ ੧੭

†'ਪੂਰ ਕੀ ਬਾਣੀ ਆਈ' (ਸੋਰ: ਮ: ੫) ਪੁਨਾ:—'ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰ ਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ!' [ਗਉ: ਵਾ: ਮ: ੪]

ਪੁਨਾ:—ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ॥ [ਸੂਹੀ ਮ: ੪॥

‡ਗੁਰ ਸਿੱਖੀ ਦਾ ਕਰਮ ਏਹ ਗੁਰ ਫੁਰਮਾਏ ਗੁਰ ਸਿਖ ਕਰਣਾ॥ [ਭਾ: ਗੁ: ਵਾ: ੨੯-੧੦

ਸੌਖਾ ਕਰਕੇ ਸਮਝਣੇ ਲਈ ਇਕ ਦ੍ਰਿਸ਼ਟਾਂਤ ਦੇਂਦੇ ਹਾਂ। ਜਗਤ ਦੇ ਇਕ ਪ੍ਰਸਿੱਧ ਮਜ਼ਹਬ ਦੇ ਇਕ ਆਚਾਰਯ ਜੀ ਨੇ ਆਪਣੇ ਇਕ ਖ਼ਤ ਵਿਚ, ਜੋ ਹੁਣ ਉਸ ਧਰਮ ਦੀ ਧਰਮ ਪੁਸਤਕ ਦਾ ਭਾਗ ਹੈ, ਲਿਖਿਆ ਹੈ ਕਿ ਸਾਡਾ ਬਾਨੀ ਜੇ ਕਦੇ ਮਰ ਕੇ ਜੀ ਨਹੀਂ ਉਠਿਆ ਤਾਂ ਸਾਡਾ ਈਮਾਨ ਹੀ ਵਜਰਥ ਹੈ*। ਗੋਯਾ ਜੇ ਮਰਨ ਤੇ ਮਰਕੇ ਜੀ ਉਠਣ ਦਾ ਇਤਿਹਾਸਿਕ ਵਾਕਿਆ ਗ਼ਲਤ ਸਾਬਤ ਹੋ ਜਾਏ ਤਾਂ ਉੱਮਤ ਦਾ ਈਮਾਨ ਬੀ ਗ਼ਲਤ ਸਾਬਤ ਹੋ ਗਿਆ। ਸਾਰੇ ਧਰਮ ਦੀ ਨੀਂਹ ਏਸ ਇਕ ਵਾਕਯ ਉਤੇ ਹੈ। ਐਉਂ ਸਿੱਖ ਧਰਮ ਨਹੀਂ ਹੈ। ਜੇ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾਉਣ ਪਿਛੋਂ ਦੇਹ ਸਣੇ ਚਲੇ ਗਏ ਹਨ ਤਾਂ ਬੀ ਤੇ ਜੇ ਕੋਈ ਇਸ ਗਲ ਨੂੰ ਨਾ ਮੰਨੇ ਤਾਂ ਬੀ ਸਿੱਖ ਧਰਮ ਆਪਣੀ ਉਸ ਨੀਂਹ ਉਤੇ ਖੜਾ ਹੈ ਜੋ ਦਸਾਂ ਸਤਿਗੁਰਾਂ ਦਾ ਈਸ਼ੂਰੀਯ ਗਿਆਨ ਹੈ ਤੇ ਜੋ ਗੁਰੂ ਸਾਹਿਬਾਨ ਨੇ ਆਪਣੀ 'ਬਾਣੀ' ਤੇ 'ਹੁਕਮਾਂ' ਦਵਾਰਾ ਜਗਤ ਨੂੰ ਦਿੱਤਾ। ਸਤਿਗੁਰਾਂ ਦੀ ਬਾਣੀ, ਉਹਨਾਂ ਦੇ ਹੁਕਮ, ਉਹਨਾਂ ਦੀ ਆਗਿਆ, ਸਾਡੇ ਧਰਮ ਦੀ ਨੀਂਹ ਹੈ ਤੇ ਇਤਿਹਾਸ ਉਸ ਦਾ ਸਹਾਈ ਹੈ।

ਉਪਰ ਦੱਸੀ ਗਲ ਇਕ ਸਿੱਧੀ ਸਾਦੀ ਸਚਿਆਈ ਸਿਖ ਈਮਾਨ ਤੇ ਇਤਿਹਾਸ ਬਾਬਤ ਹੈ, ਪਰ ਜੇ ਆਮ ਇਤਿਹਾਸ ਦੇ ਫੈਲਾਉ ਵਿਚ ਚੁਫੇਰਵੀਂ ਨਜ਼ਰ ਮਾਰੀ ਜਾਏ ਤਾਂ ਫਿਰ ਇਸ ਨੂੰ ਇਸ ਪ੍ਰਕਾਰ ਬੀ ਵਰਣਨ ਕਰ ਸਕੀਦਾ ਹੈ:—

ਇਤਿਹਾਸ ਵਿਚ, ਚਾਹੇ ਓਹ ਕਿਵੇਂ ਦਾ ਲਿਖਿਆ ਹੋਇਆ ਹੋਵੇ, (ਇਸ ਦੇ ਵਿਸਥਾਰ ਅੱਗੇ ਚੱਲਕੇ ਕਰਾਂਗੇ) ਤ੍ਰੈ ਭਾਵ ਜ਼ਰੂਰ ਹੁੰਦੇ ਹਨ। ਏਹ ਤੇ ਭਾਵ ਜੇ ਸਫ਼ੁਟ ਨਾ ਬੀ ਕੀਤੇ ਹੋਏ ਹੋਣ ਤਾਂ ਬੀ ਇਤਿਹਾਸਿਕ ਪ੍ਰਵਾਹ ਵਿਚ ਗੁੱਝੇ ਗੁੱਝੇ ਚਲਦੇ ਹਨ:—

੧. ਸਾਹਿਤਜਕ ਭਾਵ, ੨. ਬ੍ਰਿਤਾਂਤਿਕ ਭਾਵ, ੩. ਅਧਯਾਤਮਿਕ ਭਾਵ।

ਇਨ੍ਹਾਂ ਵਿਚੋਂ ਪਹਿਲਾ ਭਾਵ 'ਸਾਹਿਤਜਕ' ਹੈ। ਅਰਥਾਤ ਉਹ ਰਚਨਾ ਯਾ ਪਦ-ਗੋਂਦ (ਯਾ ਸ਼ਬਦ ਅਡੰਬਰ) ਕਿ ਜਿਸ ਵਿਚ ਇਤਿਹਾਸ ਪ੍ਰਗਟ ਕਰੀਦਾ ਹੈ। ਇਹ ਹਿੱਸਾ ਸਾਰੇ ਇਤਿਹਾਸ ਵਿਚ, ਚਾਹੇ ਕੋਈ ਕਿਸੇ ਤਰ੍ਹਾਂ ਲਿਖੇ, ਵਜਾਪਕ ਰੂਪ ਵਿਚ ਵਿਦਮਾਨ ਹੁੰਦਾ ਹੈ ਤੇ ਇਸ ਨੂੰ ਚਾਹੇ ਕਿਤਨਾ ਘਟਾਓ ਪਰ ਅਸਲੋਂ ਲੋਪ ਨਹੀਂ ਕਰ ਸਕੀਦਾ। ਕਈ ਇਕ ਰਸਿਕ ਪਾਰਖੂਆਂ ਨੇ ਕੇਵਲ ਇਸੇ (ਸਾਹਿਤਜਕ) ਨੁਕਤੇ ਤੋਂ ਇਤਿਹਾਸ ਤੇ ਨਿਗਾਹ ਮਾਰੀ ਹੈ ਤੇ ਏਸ ਦੇ ਇਸ ਰਸ ਸਰੂਪ ਨੂੰ ਐਸਾ ਪ੍ਰਸ਼ੰਸ਼ਨੀਯ ਮੰਨਿਆਂ ਹੈ ਕਿ ਇਸੇ ਨੂੰ ਉਨ੍ਹਾਂ ਨੇ ਮਖ ਬਾਹੁੰ

---

*ਦੇਖੋ ਇੰਜੀਲ, ਨਵਾਂ ਅਹਿਦਨਾਮਾ, ੧ ਕੁਰਿੰਥੀਆਂ ਦਾ ਬਾਬ ੧੫, ਆਯਤ ੧੪, ੧੭ ਤੇ ੧੮:—

14 And if Christ be not risen, then is our preaching vain, and your faith is also vain.

17. And if Christ be not raised, your faith is vain, ye are yet in your sins.

18. Then they also which are fallen asleep in Christ are perished.

ਇਸ ਦਾ ਤਰਜਮਾ:—ਔਰ ਅਗਰ ਮਸੀਹ ਨਹੀਂ ਜੀ ਉਠਾ ਤੋ ਹਮਾਰੀ ਮੁਨਾਦੀ ਭੀ ਬੇਫਾਇਦਾ ਹੈ ਔਰ ਤੁਮਾਰਾ ਈਮਾਨ ਭੀ ਬੇਫਾਇਦਾ ਹੈ ॥੧੪॥ ਔਰ ਅਗਰ ਮਸੀਹ ਨਹੀਂ ਜੀ ਉਠਾ ਤੋ ਤੁਮਾਰਾ ਈਮਾਨ ਬੇਫਾਇਦਾ ਹੈ ਤੁਮ ਅਬ ਤਕ ਅਪਨੇ ਗੁਨਾਹੋਂ ਮੇਂ ਗ੍ਰਿਫਤਾਰ ਹੋ ॥੧੭॥ ਬਲਕੇ ਜੋ ਮਸੀਹ ਮੇਂ ਸੋ ਗਏ ਹੈਂ ਵੋਹ ਭੀ ਹਲਾਕ ਹੁਏ ॥੧੮॥

ਦਿੱਤਾ ਹੈ ਤੇ ਵਾਕਜਾਤ ਦੇ ਨਿਰੂਪਣ ਨੂੰ ਗਉਣ ਬਣਾ ਦਿੱਤਾ ਹੈ। ਜੈਸੇ ਕਿ ਇੰਗਲਿਸਤਾਨ ਦੇ ਪ੍ਰਸਿੱਧ ਕਵੀ 'ਸ਼ੈਲੇ*' ਨੇ ਆਖਿਆ ਹੈ:-

"ਕਵਿਤਾ ਵਿਚ, ਇਤਿਹਾਸ ਵਿਚ, ਮਨੁੱਖਾਂ ਦੀਆਂ ਜੀਵਨੀਆਂ ਵਿਚ, ਵਜਾਜ ਨਿੰਦਾ ਯਾ ਉਪਹਾਸ ਵਾਲੀ ਕਵਿਤਾ ਵਿਚ ਅਤੇ ਉਸਤਤੀ ਵਾਲੀ ਕਵਿਤਾ ਵਿਚ ਸਾਨੂੰ ਵਾਕਜਾਤ ਦੇ ਜਾਣਨ ਦੀ ਯਾਚਨਾ ਨਹੀਂ ਹੁੰਦੀ। ਵਾਕਜਾਤ ਤਾਂ ਕੇਵਲ ਓਹ ਖ਼ਾਨੇ ਹਨ ਯਾ ਆਪ ਬਣਾਏ ਨੁਕਤੇ ਹਨ ਜੋ ਮਨ ਦੇ ਕੋਮਲ ਅਤੇ ਅਛੋਹ ਰੰਗਾਂ ਦੇ ਆਸਰਾ ਰੂਪ ਹਨ ਤੇ ਉਨ੍ਹਾਂ ਦੀ ਸੁਸਿੱਖਜਤ ਕਰਨ ਦੀ ਸਮਰੱਥਾ ਉਸ ਹਦ ਤਕ ਹੈ ਜਿਸ ਹਦ ਤਕ ਕਿ ਉਹ ਸਾਹਿਤਜਕ ਆਨੰਦ ਦੇ ਸ਼ਕਦੇ ਹਨ†।"

ਆਮ ਸਾਹਿਤਜ ਵਿਚ ਵੀ ਗ੍ਰੰਥਾਂ ਦੀ ਰਚਨਾਂ ਦੋ ਪ੍ਰਕਾਰਾਂ ਵਿਚ ਹੁੰਦੀ ਮੰਨੀ ਗਈ ਹੈ। ਪਹਿਲੀ 'ਸ਼ਬਦਾਡੰਬਰ ਦੀ ਪ੍ਰਵਿਰਤੀ' ਦੇ ਵੇਸ਼ ਵਿਚ ਹੁੰਦੀ ਹੈ ਤੇ ਦੂਸਰੀ 'ਮੀਤਾਕਸ਼ਰ' ਵੇਸ਼ ਵਿਚ। ਸ਼ਬਦਾਡੰਬਰ ਦਾ ਭਾਵ ਹੈ ਸੁਹਣੀ ਤੇ ਖੁੱਲ੍ਹੀ ਵਾਕ ਰਚਨਾ; ਤੇ ਮੀਤਾਕਸ਼ਰ ਦਾ ਭਾਵ ਹੈ ਮਿਤ ਦੇ ਅੱਖਰ, ਅਰਥਾਤ ਗਿਣਵੇਂ ਮਿਣਵੇਂ ਤੇ ਤੋਲਵੇਂ ਅੱਖਰਾਂ ਵਿਚ ਗਲ ਨੂੰ ਪ੍ਰਗਟ ਕਰਨਾ।

ਜਦੋਂ ਇਤਿਹਾਸ ਇਸ 'ਸ਼ਬਦਾਡੰਬਰ' ਦਾ ਰੂਪ ਦੇਕੇ ਲਿਖਿਆ ਜਾਂਦਾ ਹੈ ਤਾਂ ਇਤਿਹਾਸ ਇਕ ਅਲੰਕ੍ਰਿਤ ਰੂਪ ਵਿਚ ਲਿਸ਼ਕ ਪੈਂਦਾ ਹੈ। ਇਤਿਹਾਸ ਦੇ ਕਈ ਇਕ ਘਾਟੇ ਇਸ ਉਪਰਲੀ ਦਮਕ ਦੇ ਹੇਠਾਂ ਨਿਭ ਜਾਂਦੇ ਹਨ। ਇਸ ਤਰ੍ਹਾਂ ਦੇ ਲਿਖੇ ਇਤਿਹਾਸ ਨੂੰ ਪੜ੍ਹਨ ਵਾਲਿਆਂ ਦਾ ਬੀਰ ਰਸ, ਕਰੁਣਾ ਰਸ ਤੇ ਭਗਤੀ ਭਾਵ ਦੇ ਸੁਹਲ ਰਸਾਂ ਵਿਚ ਸੌਖਾ ਪ੍ਰਵੇਸ਼ ਹੋ ਜਾਂਦਾ ਹੈ। ਇਹਨਾਂ ਰਸਾਂ ਦੇ ਭਾਵ ਪਾਠਕਾਂ ਦੇ ਹਿਰਦਿਆਂ ਉਤੇ ਆਪਣੇ ਪ੍ਰਭਾਵਾਂ ਨੂੰ ਸੁਹਣੀ ਤਰ੍ਹਾਂ ਟਿਕਾ ਦੇਂਦੇ ਹਨ।

'ਮੀਤਾਕਸ਼ਰ' ਵੇਸ਼ ਵਾਲੇ ਗ੍ਰੰਥਾਂ ਦਾ ਪ੍ਰਯੋਜਨ ਇਹ ਹੁੰਦਾ ਹੈ ਕਿ ਉਹਨਾਂ ਵਿਚ ਆਪਣੇ ਭਾਵ ਨੂੰ ਦੱਸਣ ਲਈ ਮੇਣਤੀ ਗੇਣਤੀ ਦੇ ਅੱਖਰ ਵਰਤੇ ਜਾਣ। ਇਸ ਤਰ੍ਹਾਂ ਦੀ ਰਚਨਾਂ ਵਿਚ ਸਾਹਿਤਜ ਦੇ ਅਲੰਕਾਰਾਂ ਯਾ ਹੋਰ ਵਾਧਿਆਂ ਦੇ ਕਰਨ ਦੀ ਗੁੰਜਾਇਸ਼ ਨਹੀਂ ਹੁੰਦੀ। ਮਿਸਾਲ ਲਈ ਹਿੰਦੂ ਧਰਮ ਸ਼ਾਸਤ੍ਰ ਹਨ। ਇਹਨਾਂ ਦੀ ਰਚਨਾਂ ਮੀਤਾਕਸ਼ਰੀ ਵੇਸ਼ ਵਿਚ ਹੋਈ ਹੈ। ਇਥੋਂ ਤਕ ਏਹ ਗਲ ਗਈ ਹੈ ਕਿ 'ਯਾਗਵਲਕ ਸਿਮ੍ਰਤੀ ਦੇ ਭਾਸ਼' ਦਾ ਨਾਮ ਹੀ 'ਮੀਤਾਕਸ਼ਰਾ' ਹੋ ਗਿਆ ਹੈ। ਕਾਨੂੰਨ ਵਿਚ ਇਹ ਪੁਸਤਕ ਹਿੰਦੂ ਲਾ (ਹਿੰਦੂਆਂ ਦੇ ਕਾਨੂੰਨ) ਦੀ ਇਕ ਪ੍ਰਮਾਣੀਕ ਸ਼ੈ ਸਮਝੀ ਜਾਂਦੀ ਹੈ।

ਇਸ ਮੀਤਾਕਸ਼ਰ ਵੇਸ਼ ਵਿਚ ਇਤਿਹਾਸ ਨੂੰ ਵੀ ਲਿਖਣ ਦੀ ਕੋਸ਼ਿਸ਼ ਹੋਈ ਹੈ, ਪਰ ਇਉਂ ਕਰਨ ਨਾਲ ਇਹ ਨਿਰੱਸਿਕ ਹੋ ਗਈ, ਇਸ ਕਰਕੇ ਇਸ ਦਾ ਪ੍ਰਯੋਗ ਅਥਵਾ ਪ੍ਰਚਾਰ

*ਇਹ ਕਵੀ ੧੭੯੨-੧੮੨੨ ਈ: ਵਿਚ ਹੋਇਆ ਹੈ।

†ਅੰਗ੍ਰੇਜ਼ੀ ਇਬਾਰਤ ਸ਼ੈਲੇ ਦੀ ਐਉਂ ਹੈ:-

"Facts are not what we want to know in poetry, in history, in the lives of individual men, in satire or panegyric. They are the mere divisions, the arbitrary points on which we hang, and to which we refer those delicate and evanescent hues of mind, which language delights and instructs us in precise proportion as it expresses"

[Shelly's letter quoted at P. 31 Dowden's Studies in Literature 1789—1877

ਨਹੀਂ ਹੋ ਸਕਿਆ। ਚਾਹੇ ਪੱਛਮੀਂ ਦੇਸ਼ਾਂ ਵਿਚ ਇਤਿਹਾਸ ਇਸ ਢੰਗ ਤੇ ਗਿਆ ਸੀ ਪਰ ਉਹ ਮੀਤਾਕਸ਼ਰ ਵੇਸ ਨਹੀਂ ਲੈ ਸਕਿਆ। ਸ਼ਬਦਾਡੰਬਰ ਚਾਹੇ ਉਨ੍ਹਾਂ ਲੋਕਾਂ ਨੇ ਕੁਛ ਘਟਾਇਆ ਹੋਵੇ ਪਰ ਤਦ ਵੀ ਉਹ ਸਾਹਿਤਜਕ ਵੇਸ਼ ਵਿਚ ਹੀ ਹੈ ਤੇ ਉਸਨੂੰ ਮੀਤਾਕਸ਼ਰ ਨਹੀਂ ਆਖ ਸਕਦੇ।

ਉਪਰ ਅਸਾਂ ਇਤਿਹਾਸ ਵਿਚ ਤ੍ਰੈ ਰੋ ਦੱਸੇ ਹਨ, ਜੋ ਗੁੱਝੇ ਯਾ ਪ੍ਰਤੱਖ ਭਾਵ ਵਿਚ ਚਲ ਰਹੇ ਹਨ, ਉਨ੍ਹਾਂ ਵਿਚੋਂ 'ਸਾਹਿਤਜਕ ਰੋ' ਦਾ ਕੁਝ ਹਾਲ ਕਹਿ ਆਏ ਹਾਂ। ਦੂਸਰਾ ਰੋ 'ਬ੍ਰਿਤਾਂਤਿਕ' ਹੈ,ਅਰਥਾਤ ਵਾਕਜਾਤ ਆਦਿ ਦਾ ਵਰਣਨ। ਇਹ ਰੋ 'ਲੌਕਿਕ' ਤੇ 'ਅਲੌਕਿਕ' ਘਟਨਾਵਾਂ ਦੀ ਸੂਚਨਾ ਕਰਦਾ ਹੈ। ਜੋ ਕੁਛ ਲੋਕਾਂ ਨੂੰ ਪ੍ਰਤੱਖ ਦੁਨੀਆਂ ਵਿਚ ਵਰਤੇ ਵਿਆਪੇ ਸੋ ਤਾਂ ਹੈ ਲੌਕਿਕ ਤੇ ਜੋ ਇਸ ਤੋਂ ਪਰੇ ਪਾਰ ਲੌਕਿਕ ਯਾ ਰੂਹਾਨੀ ਕਿਸਮ ਦਾ ਵਾਪਰੇ ਉਹ ਹੈ ਅਲੌਕਿਕ।ਆਮ ਤੌਰ ਤੇ ਇਤਿਹਾਸ ਲੌਕਿਕ ਘਟਨਾਵਾਂ ਦਾ ਬ੍ਰਿਤਾਂਤ ਹੁੰਦਾ ਹੈ। ਪਰ ਨਿਰਾ ਇਸ ਗਲ ਲਈ ਇਤਿਹਾਸ ਅੱਡਰਾ ਨਹੀਂ ਰਹਿ ਸਕਦਾ, ਸਗੋਂ ਇਤਿਹਾਸ ਰੂਹਾਨੀ ਵਜਕਤੀਆਂ ਤੇ ਰੂਹਾਨੀ ਹਾਲਾਤ ਪਰ ਬੀ ਆਪਣੀ ਪਰਵਿਰਤੀ ਰਖਦਾ ਹੈ। ਇਸੇ ਕਰਕੇ ਇਹ ਲੌਕਿਕ ਤੇ ਅਲੌਕਿਕ ਦੁਹਾਂ ਘਟਨਾਵਾਂ ਦਾ ਸੂਚਕ ਆਖਿਆ ਗਿਆ ਹੈ। ਏਸੇ ਸੂਰਤ ਵਿਚ ਹੀ ਇਤਿਹਾਸ ਧਰਮ ਦੀ ਪ੍ਰਮਾਣੀਕ ਪੁਸਤਕ ਹੋਣ ਦਾ ਮਾਣ ਕਰ ਸਕਦਾ ਹੈ। ਪਰ ਜਦੋਂ ਇਹ ਧਰਮ ਦੀ ਪ੍ਰਮਾਣੀਕ ਪੁਸਤਕ ਹੋਣ ਦਾ ਦਰਜਾ ਪਾਉਂਦਾ ਹੈ, ਤਦੋਂ ਹੀ ਉਸ ਮਜ਼ਹਬ ਦਾ, ਜਿਸ ਦਾ ਕਿ ਇਹ ਇਤਿਹਾਸ ਹੋਵੇ, ਆਪਣੇ ਦਾਇਰੇ ਦੇ ਅੰਦਰ ਮਤ ਭੇਦ ਹੋ ਜਾਂਦਾ ਹੈ, ਅਤੇ ਮਤ ਮਤਾਂਤ੍ਰਾਂ ਦੀ ਭਿੰਨਤਾ ਉਪਜ ਪੈਂਦੀ ਹੈ।

ਉਦਾਹਰਣ ਲਈ ਹਿੰਦੂ ਜਾਤੀ ਵਿਚ ਇਤਿਹਾਸ ਪੁਰਾਣ ਦਾ ਕੀ ਟਿਕਾਣਾ ਹੈ ਦੇਖ ਲਓ:—
ਸਨਾਤਨ ਰਿਸ਼ੀਆਂ ਵਿਚ ਇਤਿਹਾਸ ਦਾ ਦਰਜਾ ਇਤਨਾ ਉੱਚਾ ਸੀ ਕਿ ਇਸ ਨੂੰ ਪੰਜਵਾਂ ਵੇਦ ਮੰਨਿਆਂ ਜਾਂਦਾ ਸੀ। ਵਾਤਸਜਾਯਨ ਰਿਸ਼ੀ ਦਾ ਕਥਨ ਹੈ:—

इतिहास पुराणं पञ्चमं वेदानां वेदइति। — न्याय दर्शन अध्याय ४ आह्नक १ सूत्र ६२ वात्स्यायन भाष।

ਇਤਿਹਾਸ ਪੁਰਾਣੰ ਪੰਚਮੰ ਵੇਦਾਨਾਂ ਵੇਦ ਇਤੀ।

ਭਾਵੇਹ ਕਿ ਇਤਿਹਾਸ-ਪੁਰਾਣ ਪੰਜਵਾਂ ਵੇਦ ਹੈ। ਹਿੰਦੂ ਸੰਪ੍ਰਦਾਵਾਂ ਨੇ ਵੇਦ ਤੋਂ ਉਤਰਕੇ ਅਗਲਾ ਦਰਜਾ ਇਤਿਹਾਸ ਪੁਰਾਣ ਨੂੰ ਦਿੱਤਾ ਹੈ ਤੇ ਧਰਮ ਸ਼ਾਸਤ੍ਰ (ਮਨੂੰ, ਯਾਗਵਲਕ ਆਦਿਕ) ਤੀਸਰੇ ਦਰਜੇ ਤੇ ਮੰਨੇ ਹਨ। ਪ੍ਰੰਤੂ ਆਮ ਪੰਡਤਾਂ ਨੇ ਧਰਮ ਸ਼ਾਸਤ੍ਰ ਨੂੰ ਦੂਜਾ ਦਰਜਾ ਦਿੱਤਾ ਹੈ ਤੇ ਇਤਿਹਾਸ-ਪੁਰਾਣ ਨੂੰ ਤੀਸਰਾ ਦਰਜਾ ਦਿੱਤਾ ਹੈ। ਇਸ ਮਤਭੇਦ ਦਾ ਕਾਰਣ ਸ਼ਾਇਦ ਇਹੋ ਹੈ ਕਿ ਸੰਪ੍ਰਦਾਵਾਂ ਨੂੰ (ਜੈਸਾ ਕਿ ਸ਼ੈਵ, ਵੈਸ਼ਨਵ, ਸ਼ਾਕਤਿਕ ਆਦਿ) ਆਪਣੀ ਹਸਤੀ ਲਈ ਵਧੀਕ ਸਹਾਰਾ ਇਤਿਹਾਸ ਪੁਰਾਣ ਤੋਂ ਮਿਲਦਾ ਹੈ, ਜੋ ਸੰਪ੍ਰਦਾਵਾਂ ਕਿ ਪੰਡਿਤਾਈ ਦੇ ਹਲਕੇ ਵਿਚ ਸ਼ਾਸਤ੍ਰ ਵਿਰੁੱਧ ਮੰਨੀਆਂ ਜਾਂਦੀਆਂ ਹਨ। ਕਿਉਂਕਿ ਧਰਮ ਸ਼ਾਸਤ੍ਰ ਅਨੁਸਾਰ ਚਾਰ ਵਰਣ* ਤੇ ਚਾਰ ਆਸ਼੍ਰਮ† ਹੀ ਹੋ ਸਕਦੇ ਹਨ, ਇਸ ਵੰਡ ਤੋਂ ਬਾਹਰ ਕਿਸੇ ਹੋਰਸ ਸੰਪ੍ਰਦਾ ਦੀ ਹਸਤੀ ਦੀ ਗੁੰਜਾਯਸ਼ ਨਹੀਂ ਹੈ। ਹਿੰਦੂ ਜਾਤੀ ਵਿਚ ਆਰਯ ਸਮਾਜ ਇਕ ਮਤ ਹੈ ਜੋ ਵੇਦਾਂ ਦੇ ਸਿਵਾ ਕਿਸੇ

*ਖੱਤ੍ਰੀ, ਬ੍ਰਾਹਮਣ, ਵੈਸ਼, ਸ਼ੂਦ੍ਰ। †ਬ੍ਰਹਮ ਚਰਜ, ਗ੍ਰਿਹਸਤ,ਬਾਨ ਪ੍ਰਸਤ ਤੇ ਸੰਨਯਾਸ।

ਹੋਰ ਪੁਸਤਕ ਨੂੰ ਪ੍ਰਮਾਣੀਕ ਹੀ ਨਹੀਂ ਮੰਨਦਾ। ਇਥੋਂ ਤਾਈ ਕਿ ਇਨ੍ਹਾਂ ਵਿਚ ਇਤਿਹਾਸ (ਰਾਮਾਯਣ, ਮਹਾਂ ਭਾਰਤ) ਤੇ ਪੁਰਾਣਾਂ ਨੂੰ ਮਖੌਲ ਕੀਤਾ ਜਾਂਦਾ ਹੈ।

ਤੀਜਾ ਰੋ ਜੋ ਇਤਿਹਾਸ ਵਿਚ ਚਲਦਾ ਹੈ, ਸੋ ਅਟਲ ਅਧਯਾਤਮਿਕ ਸਿੱਧਾਂਤਾਂ ਦੀ ਝਲਕ ਹੁੰਦਾ ਹੈ। ਇਸ ਗਲ ਨੂੰ ਸੌਖਾ ਸਮਝਣ ਲਈ ਇਕ ਦ੍ਰਿਸ਼ਟਾਂਤ ਦੇਂਦੇ ਹਾਂ:—

ਈਰਾਨ ਦੇ ਪਾਤਸ਼ਾਹ ਨੇ ਹਕੀਮ ਜ਼ੇਬ ਨੂੰ ਜਗਤ ਦਾ ਇਤਿਹਾਸ ਲਿਖਣ ਲਈ ਕਿਹਾ। ਓਹ ਅਨੇਕਾਂ ਜਿਲਦਾਂ ਵਿਚ ਲਿਖਕੇ ਲੈ ਆਇਆ। ਪਾਤਸ਼ਾਹ ਨੇ ਕਿਹਾ 'ਮੁਖਤਸਿਰ ਕਰੋ'। ਇਸ ਤਰ੍ਹਾਂ ਕਈ ਵੇਰ ਹਕੀਮ ਸੰਖੇਪ ਕਰ ਕਰਕੇ ਲਿਆਇਆ ਤੇ ਪਾਤਸ਼ਾਹ ਨੇ ਸਦਾ 'ਸੰਖੇਪ ਕਰੋ' ਦਾ ਹੁਕਮ ਦਿੱਤਾ। ਅੰਤ ਹਕੀਮ ਇਕ ਜਿਲਦ ਲੈਕੇ ਆਇਆ ਤਾਂ ਪਾਤਸ਼ਾਹ ਚਲਾਣੇ ਵਿਚ ਸੀ। ਤਦ ਪਾਤਸ਼ਾਹ ਨੇ ਕਿਹਾ ਕਿ 'ਐਨਾ ਸੰਖੇਪ ਕਰ ਕਿ ਮੈਂ ਮਰਨ ਤੋਂ ਪਹਿਲੇ ਸੁਣ ਸਕਾਂ', ਤਦ ਜ਼ੇਬ ਨੇ ਕਿਹਾ 'ਜਗਤ ਦਾ ਇਤਿਹਾਸ ਇਹ ਹੈ, ਕਿ ਇਨਸਾਨ ਜੰਮੇ, ਉਨ੍ਹਾਂ ਨੇ ਦੁੱਖ ਪਾਏ ਤੇ ਮਰ ਗਏ।' ਹੁਣ ਇਹ ਜੋ ਸਿੱਧਾਂਤ ਇਸ ਕਥਨ ਵਿਚ ਹੈ ਕਿ 'ਸੰਸਾਰ ਦੁੱਖ ਰੂਪ ਹੈ' ਅਧਯਾਤਮਿਕ ਸਿੱਧਾਂਤ ਹੈ ਪਰ ਇਹ ਜਗਤ ਦੇ ਅਨੇਕਾਂ ਜਿਲਦਾਂ ਵਿਚ ਲਿਖੇ ਗਏ ਇਤਿਹਾਸ ਤੋਂ ਪੈਦਾ ਹੋਇਆ। ਇਸ ਤਰ੍ਹਾਂ ਦੀ ਅਧਯਾਤਮਿਕ ਝਲਕ ਗੁੱਝੀ ਯਾ ਪ੍ਰਤੱਖ ਇਤਿਹਾਸ ਦਾ ਤੀਸਰਾ ਅੰਗ ਹੈ।

ਇਸ ਤੀਸਰੇ ਰੋ ਵਿਚ ਇਤਿਹਾਸ ਆਪਣੇ ਉਦਾਲੇ ਤੋਂ ਯਾ ਇਉਂ ਕਹੋ ਕਿ ਬਾਕੀ ਲੋਕਾਈ ਦੇ ਇਤਿਹਾਸ ਤੋਂ ਅੱਡਰਾ ਨਹੀਂ ਰਹਿ ਸਕਦਾ। ਜਿਵੇਂ ਸਿੱਖ ਇਤਿਹਾਸ ਦੀ ਲੀਲਾ ਮੁਗ਼ਲ ਪਾਤਸ਼ਾਹ ਦੀ ਭੂਮੀ ਤੋਂ ਨਿਖੇੜੀ ਹੋਈ ਓਪਰੀ ਜੇਹੀ ਹੋ ਜਾਏਗੀ।

ਇਤਿਹਾਸ ਦੇ ਇਸ ਤੀਸਰੇ ਰੋ ਵਿਚ ਇਕ ਹੋਰ ਗਲ ਵੀਚਾਰ ਗੋਚਰੀ ਹੈ, ਉਹ ਇਹ ਹੈ ਕਿ ਇਹੋ ਰੋ ਹੈ ਕਿ ਜਿਸ ਵਿਚ ਕਈ ਲੋਕਾਂ ਨੇ ਇਤਿਹਾਸ ਨੂੰ 'ਗਿਆਨ ਸਰੂਪ' ਮੰਨ ਲਿਆ ਹੈ। ਪਰ ਸਾਡਾ ਏਥੇ ਉਨ੍ਹਾਂ ਲੋਕਾਂ ਨਾਲ ਸੰਮਤੀ ਭੇਦ ਹੋ ਜਾਂਦਾ ਹੈ ਜੋ ਇਤਿਹਾਸ ਨੂੰ ਗਿਆਨ ਸਰੂਪ ਮੰਨ ਲੈਂਦੇ ਹਨ। ਸਾਡਾ ਸਿੱਧਾਂਤ ਇਹ ਹੈ ਕਿ ਇਤਿਹਾਸ ਗ਼ਜ਼ਾਨ ਦਾ ਕੋਈ ਅੰਗ ਹੈ, ਗ਼ਜ਼ਾਨ ਮਈ ਕਹਿ ਲਓ ਯਾ ਗ਼ਜ਼ਾਨ ਸੰਯੁਕਤ ਮੰਨ ਲਓ ਪਰ ਇਤਿਹਾਸ ਸ਼ੁੱਧ ਗ਼ਜ਼ਾਨ ਸਰੂਪ ਨਹੀਂ ਹੈ।

ਅਸੀਂ ਪਿੱਛੇ ਈਸਾਈਆਂ ਦਾ ਇਕ ਪ੍ਰਮਾਣ ਇਸੇ ਵਿਸ਼ੇ ਵਿਚ ਦੇ ਆਏ ਹਾਂ। ਇਨ੍ਹਾਂ ਦਾ ਇਤਿਹਾਸ ਨੂੰ ਅੰਗ ਪ੍ਰਤੰਗ ਗ਼ਜ਼ਾਨ ਸਰੂਪ ਮੰਨਣਾ ਹੋਰਥੋਂ ਭੀ ਪ੍ਰਤੀਤ ਹੋ ਜਾਂਦਾ ਹੈ, ਜੈਸਾ ਕਿ ਇਕ ਪ੍ਰਸਿਧ ਲੇਖਕ ਲੈਬਰ ਥੋਨੀਅਰ (Laber Thonniere) ਦੇ ਹੇਠ ਲਿਖੇ ਖ਼ਯਾਲ ਤੋਂ ਵਿਦਤ ਹੋ ਜਾਂਦਾ ਹੈ। ਉਨ੍ਹਾਂ ਦੇ ਲਿਖੇ* ਦਾ ਭਾਵ ਇਹ ਹੈ:—

"ਜੇ ਕਦੀ ਅੰਜੀਲ ਦੀ ਕਹਾਣੀ ਗਉਣ ਹੈ, ਇਹ ਨਿਸ਼ਚਿਤ ਇਸ ਅਰਥ ਵਿਚ ਗਉਣ ਨਹੀਂ ਕਿ ਉਪੋ ਵਾਕਿਆਤ ਦੀ ਇਤਿਹਾਸਕ ਸਚਾਈ ਉਪਰ ਸ਼ੱਕ ਹੋ ਸਕਦਾ ਹੈ। ਇਸ

*ਲੈਬਰ ਥੋਨੀਅਰ ਦੀ ਅਸਲ ਇਬਾਰਤ ਇਸ ਪ੍ਰਕਾਰ ਹੈ:—

"If the story of the Bible is secondary, it is certainly not so in the sense that the historical truth of the leading facts could be contested without hurt to its doctrines. On the contrary, if seperated from the historical character, the doctrine vanishes, since it is constituted by the dominant facts in which reality, so to speak articulates itself. [Laber Thonniere.

ਦੇ ਉਲਟ ਅੰਜੀਲ ਦਾ ਮਤ, ਆਪਣੇ ਇਤਿਹਾਸ ਤੋਂ ਵੱਖ ਹੋਕੇ ਬਿਲਕੁਲ ਹੀ ਕਾਫ਼ੂਰ ਹੋ ਜਾਏਗਾ ਕਿਉਂਕਿ ਇਸ ਧਰਮ ਦੀ ਬਣਤ ਹੀ ਉਨ੍ਹਾਂ ਉੱਘੀਆਂ ਇਤਿਹਾਸਿਕ ਘਟਨਾਵਾਂ ਦੀ ਹੈ ਜਿਨ੍ਹਾਂ ਦ੍ਵਾਰਾ ਅਸਲੀਅਤ ਅਪਣੇ ਆਪ ਨੂੰ ਪ੍ਰਗਟ ਕਰਦੀ ਹੈ"।

ਇਸੇ ਤਰ੍ਹਾਂ ਹੀ 'ਵ੍ਹਾਈਟ ਹੈਡ' ਨਾਮੇ ਸਾਇੰਸਵੇਤਾ ਲੇਖਕ ਆਪਣੀ (Religion in the making) ਨਾਮੇ ਕਿਤਾਬ ਵਿਚ ਲਿਖਦਾ ਹੈ:—

"ਈਸਾਈ ਮਤ ਆਪਣੀ ਟੇਕ ਧਾਰਮਿਕ ਇਤਿਹਾਸ ਦੇ ਚੰਦ ਉੱਘੇ ਵਾਕਿਆਤ ਤੇ ਰਖਦਾ ਹੈ*।"

ਇਕ ਹੋਰ ਵਿਦਵਾਨ ਦਾ ਕਥਨ ਇਸ ਪੱਖ ਵਿਚ ਇਕ ਹੋਰ ਹੀ ਰੰਗ ਦਾ ਹੈ ਜੋ ਐਉਂ ਹੈ:—"ਇਤਿਹਾਸ ਕੀ ਹੈ ? ਸੱਚ ਆਪਣੀ ਤਲਾਸ਼ ਵਿਚ ਦੌੜਿਆ ਫਿਰਦਾ ਹੈ ਤੇ ਇਸ ਦੀ ਆਪਣੀ ਦੌੜ ਦੀ ਹੀ ਭੱਜ ਦੌੜ ਏਸ ਦੁਨੀਆਂ ਦਾ ਇਤਿਹਾਸ ਹੈ।"

ਪਰ ਸਾਡਾ ਵਿਚਾਰ ਇਹ ਹੈ ਕਿ ਇਤਿਹਾਸਿਕ ਦੌੜ ਭੱਜ ਵਿਚ 'ਸੱਚ' ਆਪਣੇ ਆਪ ਨੂੰ ਨਹੀਂ ਲੱਭ ਸਕੇਗਾ, ਸਮੇਂ ਦੇ ਵਿਸਥਾਰ ਵਿਚ ਇਸ ਦੇ ਗੁਆਚ ਜਾਣ ਦਾ ਵਧੇਰੇ ਖ਼ਤਰਾ ਹੈ। ਸੱਚ ਨੂੰ ਗ੍ਰਹਿਣ ਕਰਨ ਲਈ ਇਨ੍ਹਾਂ ਤਵਾਰੀਖ਼ੀ ਤਬਦੀਲੀਆਂ ਹੇਠ ਜੋ ਅਬਦਲ ਵਸਤੂ ਹੈ ਉਸ ਵਲ ਨਿਗਾਹ ਦੇਣੀ ਪਵੇਗੀ।

ਹੈਗਲ (Hegel 1770-1831) ਨੇ, ਜੋ ਜਰਮਨੀ ਦੇ ਪ੍ਰਸਿੱਧ ਫਿਲਾਸਫਰ ਹੋਏ ਹਨ, ਆਖਿਆ ਸੀ ਕਿ ਫਿਲਾਸਫੀ ਕੇਵਲ ਇਤਿਹਾਸ ਹੈ (Philosophy is history)। ਇਸ ਤੋਂ ਪਿੱਛੇ ਇਟਲੀ ਦੇ ਫਿਲਾਸਫਰ ਕਰੋਸ (Croce ਜਨਮ 1866) ਨੇ ਕਿਹਾ ਕਿ ਇਤਿਹਾਸ ਹੀ ਫਿਲਸਫਾ ਹੈ (History is philosophy.)।

ਪਰ ਇਹ ਦੋਨੋਂ ਸਿੱਧਾਂਤ ਕੇਵਲ ਏਸ ਅਸੂਲ ਤੇ ਮਬਨੀ ਹਨ† ਕਿ 'ਸੱਤ ਪਦਾਰਥ ਜੋ ਕਿ ਇਕ ਸੂਖਮ ਮਾਨਸਿਕ ਵਸਤੂ ਹੈ, ਆਪਣੇ ਆਪ ਨੂੰ ਘੜ ਰਿਹਾ ਹੈ, ਪੂਰਨ ਕਰ ਰਿਹਾ ਹੈ ਤੇ ਉਸ ਦਾ ਇਹ ਕਰਤੱਵਜ ਮਨੁੱਖ ਮਾਤ੍ਰ ਦਾ ਇਤਿਹਾਸ ਹੈ।'

ਏਹੋ ਗਲ ਨਿਊ ਮੈਨ (Newman 1801-1890.) ਨੇ ਆਪਣੇ ਮਜ਼ਹਬ ਬਾਬਤ ਕਹੀ ਹੈ:—

"ਕਿਹਾ ਜਾਂਦਾ ਹੈ ਕਿ ਨਦੀ ਆਪਣੇ ਸੋਮੇ ਕੋਲ ਸਭ ਤੋਂ ਵੱਧ ਨਿਰਮਲ ਹੁੰਦੀ ਹੈ। ਇਹ ਚਿੱਤ੍ਰ ਕਈ ਗਲਾਂ ਉਪਰ ਘਟ ਸਕਦਾ ਹੈ, ਪਰ ਕਿਸੇ ਫਿਲਸਫੇ ਯਾ ਕਿਸੇ ਫਿਰਕੇ ਦੇ ਇਤਿਹਾਸ ਉਪਰ ਕਦੀ ਵੀ ਨਹੀਂ ਘਟ ਸਕਦਾ। ਇਸ ਦੇ ਉਲਟ ਨਦੀ ਵਧੀਕ ਗੰਭੀਰ ਸੁੱਛ ਤੇ ਬਲਵਾਨ ਹੋ ਜਾਂਦੀ ਹੈ ਜਦੋਂ ਇਸ ਦਾ ਬੱਲ ਡੂੰਘਾ, ਚੌੜਾ ਤੇ ਭਰਵਾਂ ਹੋ ਜਾਂਦਾ ਹੈ‡।"

---

*ਇਸ ਦੀ ਅਸਲੀ ਇਬਾਰਤ ਇਹ ਹੈ:—

Christianity makes itself probable by refering to supreme religious moments in history.

†ਮਬਨੀ ਹਨ, ਭਾਵ ਆਸ਼੍ਰਿਤ ਹਨ।

‡"It is indeed sometimes said that the stream is clearest near the spring. Whatever use may fairly be made of this image, it does not apply to the history of a philosophy or a sect, while on the contrary it is more equable and purer and stronger when its bed has become deep and broad and full." [Newman.

ਉਪਰਲੇ ਸਾਰੇ ਪੱਖਾਂ ਨੂੰ ਵਿਚਾਰ ਕੇ ਸਿੱਖ ਮਜ਼ਹਬ ਦੇ ਅਟੱਲ ਸਿੱਧਾਂਤਾਂ ਦੀ ਉਪਮਾ ਸਮੁੰਦਰ ਨਾਲ ਦੇਣੀ, ਜਿਸ ਨੂੰ ਹੋਰ ਵਡੇ, ਚੌੜੇ ਤੇ ਡੂੰਘੇ ਹੋਣ ਦੀ ਲੋੜ ਨਹੀਂ ਭਾਸਦੀ, ਸਾਡੇ ਵਿਚਾਰ ਦੇ ਵਧੀਕ ਨੇੜੇ ਹੈ।

ਸਿਖ ਧਰਮ ਵਿਚ ਇਤਿਹਾਸ।

ਉਪਰ ਅਸੀਂ ਵੇਖ ਆਏ ਹਾਂ ਕਿ ਸਿੱਖ ਧਰਮ ਵਿਚ ਨਿਰਾ ਇਤਿਹਾਸ ਇਸ ਦਾ ਮੂਲ ਯਾ ਇਸ ਦੀ ਟੇਕ ਨਹੀਂ। ਇਸ ਦੀ ਮੂਲ ਟੇਕ ਸਤਿਗੁਰਾਂ ਦੀ ਬਾਣੀ ਤੇ ਹੁਕਮ ਹਨ। ਇਹ ਬੀ ਦੇਖ ਆਏ ਹਾਂ ਕਿ ਇਹ ਧਰਮ ਨਾਂ ਇਤਿਹਾਸ ਸ਼ੂਨ ਹੈ ਤੇ ਨਾਂ ਇਸ ਵਿਚ ਇਤਿਹਾਸ ਦਾ ਤ੍ਰਿਸਕਾਰ ਹੈ। ਇਸ ਦੇ ਦਾਤੇ ਸਤਿਗੁਰੂ ਜੀ ਜਗਤ ਵਿਚ ਆਏ, ਵਿਚਰੇ ਤੇ ਉਹਨਾਂ ਨੇ ਜੀਅਦਾਨ, ਨਾਮ ਦਾਨ ਤੇ ਉਪਦੇਸ਼ ਦਾਨ ਦਿੱਤਾ, ਸੋ ਇਨ੍ਹਾਂ ਗਲਾਂ ਦਾ ਹੋਣਾ ਵਾਕਜਾਤ ਦਾ ਸਿਲਸਿਲਾ ਹੋ ਗਿਆ, ਇਸ ਦੀ ਯਾਦ ਲਿਖੀ ਚਾਹੇ ਕੰਠਾਗਰ ਰਹਿ ਗਈ, ਇਹ ਇਤਿਹਾਸ ਹੋ ਗਿਆ। ਆਪ ਨੇ ਉਪਦੇਸ਼ ਦਿੱਤੇ, ਲੋਕਾਂ ਨਾਲ ਵਾਹ ਪਏ, ਮਿਹਰਾਂ ਕੀਤੀਆਂ, ਮੁਸ਼ਕਲਾਂ ਆਈਆਂ, ਖੇਦ ਝੱਲੇ, ਅਸੂਲ ਪਾਲੇ, ਆਪੇ ਵਾਰੇ, ਲੋਕੀਂ ਹਨੇਰੇ ਵਿਚੋਂ ਕੱਢੇ, ਜੀਵੱਤ ਭਾਵ ਵਿਚ ਆਂਦੇ, ਉਹਨਾਂ ਜੀ ਉਠਿਆਂ ਨੇ ਆਪਾ ਵਾਰ ਕਰਨੀਆਂ ਦੇ ਕਮਾਲ ਵਿਖਾਏ। ਇਹ ਸਾਰਾ ਕੁਛ ਇਤਿਹਾਸ ਦਾ ਬ੍ਰਿਤਾਂਤਕ ਹਿੱਸਾ ਬਣ ਗਿਆ। ਇਸ ਨੇ ਸਾਹਿਤਜਕ ਰੂਪ ਬੀ ਲਿਆ। ਮਿਸਾਲ ਲਈ ਲਓ ਪੁਰਾਤਨ ਜਨਮ ਸਾਖੀ, ਚਾਹੇ ਇਸ ਦਾ ਸਾਹਿਤਜ ਸਾਦਾ ਹੈ, ਐਵੇਂ ਪੜ੍ਹਦਿਆਂ ਸਾਹਿਤਜ ਦੀ ਉਛਾਲ ਤੇ ਟੁੱਬੀ, ਕਟਾਖਜ ਤੇ ਰਸ ਕੋਈ ਨਹੀਂ ਭਾਸਦਾ ਪਰ ਰਤਾ ਕੁ ਧਿਆਨ ਦਿਓ ਤਾਂ ਦਿਲ ਤਰਬਾਂ ਨੂੰ ਖਿੱਚਦਾ ਤੇ ਆਪਣਾ ਪ੍ਰਭਾਵ ਪਾਉਂਦਾ ਹੈ, ਸਗੋਂ ਆਪਣੀ ਸਾਦਗੀ ਵਿਚ ਚਮਕਦਾ ਤੇ ਆਪਣੀ ਤਾਸੀਰ ਕਰਦਾ ਹੈ। ਵੰਨਗੀ ਮਾਤ੍ਰ ਦੇਖੋ:—

(ਪੀਰ ਬਹਾਉਦੀਨ ਨੂੰ ਗੁਰਮੁਖ ਸਿਖ ਰਿੱਧੀ ਸਿੱਧੀ ਦੀ ਪਕੜ ਤੋਂ ਉਚੇਰਾ ਕਰਨ ਲਈ ਆਖਦੇ ਹੈਨ:—) "ਏ ਦਰਵੇਸ਼ ! ਏਥੇ ਪੀਰਾਂ ਪਾਤਿਸਾਹਾਂ ਕੀ ਠਉੜਿ ਨਹੀਂ, ਪੀਰ ਪਾਤਿਸਾਹ ਦੁਨੀਆਂ ਵਿਚ ਸੋਂਹਦੇ ਹੈਨ, ਅਤੇ ਖੁਦਾਇ ਕੇ ਰਾਹ ਕਾ ਦਰ ਨੀਵਾਂ ਹੈ ਅਤੇ ਪੀਰਾਂ ਪਾਤਸਾਹਾਂ ਕਾ ਸਿਰ ਉਚਾ ਹੈ"। [ਸਾਖੀ ੪੫

ਇਸ ਤਰ੍ਹਾਂ ਸਾਰੇ ਇਤਿਹਾਸ ਵਿਚ, ਚਾਹੇ ਓਹ ਇਸ਼ਾਰੇ ਮਾਤ੍ਰ ਗੁਰਬਾਣੀ ਵਿਚੋਂ ਕਿ ਪ੍ਰਮਾਣੀਕ ਬਾਣੀ ਵਿਚੋਂ ਮਿਲੇ, ਚਾਹੇ ਜਨਮ ਸਾਖੀ ਆਦਿ ਇਤਿਹਾਸਿਕ ਪੋਥੀਆਂ ਵਿਚੋਂ ਮਿਲੇ, ਸਾਹਿਤਜ ਵਿਦਮਾਨ ਹੈ। ਹੁਣ ਰਿਹਾ ਅਧਜਾਤਮਿਕ ਹਿੱਸਾ। ਇਸ ਲਈ ਦੇਖੋ ਗੁਰਬਾਣੀ ਕਿ ਪ੍ਰਮਾਣੀਕ ਬਾਣੀ ਵਿਚ, ਜਨਮ ਸਾਖੀ ਵਿਚ ਕਿ ਹੋਰ ਸਮਾਚਾਰਾਂ ਵਿਚ, ਅਥਵਾ ਸਿੱਖਾਂ ਦੇ ਲਿਖੇ ਹਾਲਾਂ ਵਿਚ, ਸਭ ਵਿਚ ਅਧਜਾਤਮਿਕ ਭਾਵ ਮੌਜੂਦ ਹੈ। ਧਰਮ ਨਾਲ ਸੰਬੰਧ ਰਖਣੇ ਵਾਲਾ ਇਹ ਹਿੱਸਾ ਸਿੱਖੀ ਧਰਮ ਨੂੰ ਵਰਤਾਰੇ ਵਿਚ ਨਿਰੂਪਣ ਕਰਦਾ ਹੈ ਤੇ ਇਕ ਤਰ੍ਹਾਂ ਨਾਲ ਗੁਰੂ ਜੀ ਦੀ ਬਾਣੀ ਤੇ ਹੁਕਮਾਂ ਦਾ ਅਮਲੀ ਟੀਕਾ ਹੈ। ਮਾਨੋਂ ਉਹਨਾਂ ਦਾ ਦਿੱਤਾ ਗਿਆਨ ਤੇ ਉਹਨਾਂ ਦੇ ਦਿੱਤੇ ਹੁਕਮ ਵਰਤਾਰੇ ਵਿਚ ਮੂਰਤੀਮਾਨ ਹੋ ਗਏ ਹਨ ਤੇ ਇਤਿਹਾਸ ਨੇ ਹੀ ਸਾਰੀਆਂ ਗਲਾਂ ਦੀ ਯਾਦ ਕਾਇਮ ਕੀਤੀ ਹੈ। ਮਸਲਨ ਸ਼੍ਰੀ ਗੁਰੂ ਜੀ ਦੀ ਪਾਂਧੇ ਪ੍ਰਤੀ ਉਚਾਰੀ ਪਹਿਲੀ ਦੈਵੀ ਗਿਆਨ ਦੀ ਬਾਣੀ ਦੇ ਉਪਰ ਲਿਖਿਆ ਗਿਆ 'ਪਟੀ ਲਿਖੀ'। ਇਹ 'ਪਟੀ ਲਿਖੀ' ਇਤਿਹਾਸ

ਹੈ। ਇਸ ਨੇ ਕਾਇਮ ਕਰ ਦਿੱਤਾ ਕਿ ਇਹ ਬਾਣੀ ਗੁਰੂ ਜੀ ਨੇ ਪੱਟੀ ਉਤੇ ਲਿਖੀ ਸੀ। ਬਾਣੀ ਦੇ ਵਿਚ ਇਸ਼ਾਰਾ ਪੰਡਿਤ ਪ੍ਰਤੀ ਹੈ ਤੇ ਉਪਦੇਸ਼ ਦੇ ਰਹੇ ਹਨ, ਸੋ ਇਤਿਹਾਸ ਮਿਲ ਗਿਆ ਕਿ ਪੱਟੀ ਪੰਡਿਤ ਨੂੰ ਲਿਖਕੇ ਦੱਸੀ ਹੈ। ਇਸ ਬਾਣੀ ਵਿਚ ਉਪਦੇਸ਼ ਹੈ ਵਾਹਿਗੁਰੂ ਗਿਆਨ ਦਾ, ਸੋ ਇਹ ਉਪਦੇਸ਼ ਅਧਯਾਤਮਿਕ ਹਿੱਸਾ ਹੈ। ਐਉਂ ਤੇ ਇਸੇ ਤਰ੍ਹਾਂ ਦੇ ਰੰਗਾਂ ਵਿਚ ਇਤਿਹਾਸ ਧਰਮ ਨੂੰ ਪ੍ਰਦੀਪਤ ਕਰਨ ਵਿਚ ਪਰਮ ਦਾ ਸਹਾਇਕ ਅੰਗ ਬਣ ਗਿਆ।

ਸਿੱਖ ਧਰਮ ਵਿਚ ਇਸ ਪ੍ਰਕਾਰ ਦਾ ਹੈ ਇਤਿਹਾਸ ਦਾ ਟਿਕਾਣਾ, ਗੁਰਬਾਣੀ ਤੇ ਗੁਰੂ ਹੁਕਮਾਂ ਤੋਂ ਹੇਠ। ਇਹ ਹੁਣ ਦਸਦਾ ਹੈ ਕਿ ਕਿਵੇਂ ਸ਼ਤਿਗੁਰਾਂ ਨੇ ਆਪਣਾ ਰੱਬੀ ਪ੍ਰਕਾਸ਼ ਕੀਤਾ, ਕਿਵੇਂ ਹਨੇਰੇ ਵਿਚ ਫਸੇ ਲੋਕ ਚਾਨਣੇ ਵਿਚ ਆਂਦੇ, ਕਿਵੇਂ ਮੁਰਦਾ ਦਿਲ ਜੀਵਨ ਕਣੀ ਨਾਲ ਜਿਵਾਏ, ਕਿਵੇਂ ਜਾਗ ਉੱਠਿਆਂ ਦੇ ਜੀਵਨ ਉਸ ਰਸਤੇ ਟੁਰੇ; ਉਨ੍ਹਾਂ ਨੂੰ ਕੀ ਕੀ ਵਰਤਾਵੇ ਪੇਸ਼ ਆਏ; ਕਿਵੇਂ ਲੋਕੀ ਢੱਠੇ, ਸੰਭਲੇ ਤੇ ਬਚੇ। ਪੜ੍ਹਨ ਵਾਲਿਆਂ ਨੂੰ ਇਸ ਪ੍ਰਕਾਰ ਦੀ ਸਾਰੀ ਸੋਝੀ ਵੱਲ ਸਿਖਾਏਗੀ ਉਸ ਨੂਰ ਵਿਚ ਟੁਰਨ ਦਾ ਅਤੇ ਦੱਸੇਗੀ ਉਸ ਜ਼ਿੰਦਗੀ ਵਿਚ ਜੀ ਉਠਣ ਦੇ ਉਪਰਾਲੇ ਤੇ ਸਾਧਨ। ਅਰਥਾਤ ਪੜ੍ਹਨ ਵਾਲੇ ਕਿਵੇਂ ਉਸ ਰਾਹੇ ਟੁਰਨ ਤੇ ਪਿਛਲਿਆਂ ਦੇ ਤਜਰਬੇ ਤੋਂ ਲਾਭ ਉਠਾਉਣ। ਸੋ ਗੁਰ ਇਤਿਹਾਸ ਈਮਾਨ, ਭਰੋਸੇ, ਸਿਦਕ ਵਿਚ ਤੇ ਅਮਲੀ ਜੀਵਨ, ਸਾਧਨ ਤੇ ਕਰਣੀ ਵਿਚ ਪੂਰਨੇ ਦਿਖਾਏਗਾ, ਜਿਨ੍ਹਾਂ ਤੋਂ ਪਾਠਕਾਂ ਨੂੰ ਆਪਣੇ ਜੀਵਨ ਨੂੰ ਸੁਧਾਰਨ ਦਾ ਰਸਤਾ ਮਿਲੇਗਾ। ਇਤਿਹਾਸ ਦੱਸੇਗਾ ਕਿ ਕੀਕੂੰ ਸ਼ਾਂਤਿ ਰਸ ਨਾਲ ਬੀਰ ਰਸ ਮਿਲਾਇਆ ਗਿਆ ਸੀ, ਅੰਮ੍ਰਿਤ ਛਕਣ ਦਾ ਹੁਕਮ ਦਿੱਤਾ ਗਿਆ ਤੇ ਖਾਲਸਾ ਸਾਜਕੇ ਧਰਮ ਤੇ ਸੁਤੰਤ੍ਰਤਾ ਇਕੱਠੀਆਂ ਕਰ ਦਿੱਤੀਆਂ ਗਈਆਂ ਸਨ। ਕਿਵੇਂ ਮਾਮਲੇ ਪਏ ਤੇ ਕਸ਼ਟ ਆਏ ਤੇ ਕਸ਼ਟ ਫਤੇ ਹੋਏ। ਇਤਿਹਾਸ ਉਤਸਾਹ ਤੇ ਬਲ ਭਰੇਗਾ ਕਿ ਜਿਸ ਨਾਲ ਦੁੱਖ ਸਹਾਰ ਕੇ ਉੱਚੇ ਤੇ ਅਹਿੱਲ ਰਹਿਣ ਦੀ ਜਾਚ ਆਵੇਗੀ।

ਖ਼ੁਦ ਗੁਰਬਾਣੀ ਵਿਚ ਬੀ ਇਤਿਹਾਸ ਬਾਬਤ ਐਉਂ ਲਿਖਿਆ ਹੈ:—

ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨ॥ [ਵਾਰ ਰਾਮ: ਮ: ੧

ਫੇਰ ਭਾਈ ਗੁਰਦਾਸ ਜੀ ਦਸਦੇ ਹਨ:—

ਗੁਰਮੁਖ ਸਾਖੀ ਸ਼ਬਦ ਸਿਖ ਸੁਣਾਇਆ॥ [ਵਾਰ ਭਾ: ਗੁ: ੧੯–੧੯

ਇਤਿਹਾਸ ਦੇ ਰੂਪ।

ਜਦ ਅਸਾਂ 'ਸਿੱਖ ਧਰਮ ਵਿਚ ਇਤਿਹਾਸ ਦੀ ਥਾਂ ਕਿਹੜੀ ਹੈ' ਇਹ ਗਲ ਲੱਭ ਲਈ ਤਾਂ ਹੁਣ ਅਸਾਂ ਦੇਖਣਾ ਹੈ ਕਿ ਇਤਿਹਾਸ ਸਾਡੇ ਪਾਸ ਕਿਸ ਰੂਪ ਦਾ ਹੈ ਤੇ ਸਭ ਤੋਂ ਪਹਿਲਾਂ ਅਸਾਂ ਦਸਾਂ ਗੁਰੂ ਸਾਹਿਬਾਂ ਦੇ ਇਤਿਹਾਸ ਨੂੰ ਦੇਖਣਾ ਹੈ। ਇਸ ਭਾਲ ਵਿਚ ਅਸੀਂ ਸੌਖਾ ਸਮਝਣ ਲਈ ਏਥੇ ਇਤਿਹਾਸ ਦੇ ਦੋ ਰੂਪ ਨਿਯਤ ਕਰਦੇ ਹਾਂ। ਇਕ ਰੂਪ ਤਾਂ ਇਤਿਹਾਸ ਦਾ ਹੈ 'ਸਾਰੇ ਅੰਸ਼' ਤੇ ਦੂਸਰਾ ਹੈ 'ਸਵਿਸਥਾਰ'। 'ਸਾਰੰਸ਼' ਦਾ ਭਾਵ ਹੈ ਕਿ ਸੰਖੇਪ ਵਿਚ ਪਤਾ ਲਗ ਜਾਏ ਕਿ ਬਾਣੀ ਤੇ ਹੁਕਮਾਂ ਵਿਚ ਜੋ ਗੁਣ ਕਿ ਅਵਤਾਰ, ਗੁਰੂ ਤੇ ਮਹਾਂ ਪੁਰਖ ਦੇ ਆਏ ਹਨ ਓਹ ਗੁਣ ਅਮਲ ਵਿਚ ਸਨ। ਇਨ੍ਹਾਂ ਮੂਲਕ ਗਲਾਂ ਦੀ ਉਗਾਹੀ ਅੱਖੀਂ ਦੇਖਣ ਵਾਲਿਆਂ ਤੋਂ ਅਥਵਾ

ਰਚਨਾਂ ਦੇ ਅੰਦਰਲੇ ਸਬੂਤਾਂ ਤੋਂ ਮਿਲ ਜਾਵੇ। 'ਸਵਿਸਥਾਰ ਇਤਿਹਾਸ' ਉਹ ਹੈ ਕਿ ਜਿਸ ਵਿਚ ਤ੍ਰੀਕਾਂ ਸੰਮਤ ਤੇ ਸਾਰੇ ਹਾਲਾਤ ਯਾ ਜਿੰਨੇ ਕੁ ਹੋ ਸਕਣ, ਜੀਵਨ ਹੋਣੀਆਂ ਤੇ ਵਾਕਿਆਤ ਦੇ ਕੁਛ ਵਿਸਥਾਰ ਵਿਚ ਮਿਲ ਜਾਣ।

ਸਾਰ ਅੰਸ਼ ਵਿਚ ਜੇ ਸਾਨੂੰ ਸਤਿਗੁਰਾਂ ਦਾ ਇਤਿਹਾਸ ਮਿਲ ਜਾਵੇ ਤਾਂ ਮੁਹਰਲੀ ਲੋੜ ਪੂਰੀ ਹੋ ਜਾਂਦੀ ਹੈ। ਸੋ ਇਸ ਖੋਜ ਲਈ ਸਭ ਤੋਂ ਪਹਿਲਾ ਸੋ੍ਰਤ ਤੇ ਪ੍ਰਮਾਣੀਕ ਤੇ ਪੱਕਾ ਪੂਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ। ਇਨ੍ਹਾਂ ਦੀ ਪ੍ਰਮਾਣੀਕਤਾ ਮੰਨੀ ਪ੍ਰਮੰਨੀ ਗਲ ਹੈ। ਸੋ ਜਦ ਅਸੀਂ ਇਸ ਸੋਚ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੜ੍ਹਦੇ ਹਾਂ ਤਾਂ ਵਿਚੋਂ ਉਹ ਉਗਾਹੀ ਕਾਫੀ ਮਿਲਦੀ ਹੈ ਕਿ ਸਤਿਗੁਰੂ ਜੀ ਵਾਹਿਗੁਰੂ ਦੇ ਗਿਆਨ ਸੰਯੁਕਤ ਕਰਨੀ ਤੇ ਕਹਿਣੀ ਦੇ ਸੂਰੇ ਗੁਰ ਅਵਤਾਰ ਸਨ। ਫਿਰ ਇਥੋਂ ਤੇ ਪ੍ਰਮਾਣੀਕ ਬਾਣੀ ਆਦਿਕ ਵਿਚੋਂ ਹੀ ਇਤਿਹਾਸਿਕ ਸ਼ਕਲ ਵਿਚ ਬਹੁਤ ਸਾਰਾ ਸਾਮਾਨ ਮਿਲ ਜਾਂਦਾ ਹੈ ਜੋ ਇਸ ਗਲ ਦੀ ਪ੍ਰੱਕਤਾ ਕਰਦਾ ਹੈ।

ਪਹਿਲਾਂ ਅਸੀਂ ਹੁਣ 'ਸਾਰ ਅੰਸ਼ਿਕ' ਇਤਿਹਾਸ ਨੂੰ ਲੈਂਦੇ ਹਾਂ। 'ਸਵਿਸਥਾਰਿਕ ਇਤਿਹਾਸ' ਅੱਗੋਂ ਚੱਲਕੇ ਲਵਾਂਗੇ ਤੇ ਉਹ ਵਿਸ਼ਾ ਜ਼ਰਾ ਲੰਮੇਰਾ ਚੱਲੇਗਾ।

੧-ਸਾਰੰਸ਼ਿਕ ਇਤਿਹਾਸ।

ਸਾਨੂੰ ਇਤਿਹਾਸ ਦੇ ਮੰਡਲ ਵਿਚ ਕਦਮ ਰਖਦਿਆਂ ਸਾਰ ਅਤੇ ਸਿੱਖ ਧਰਮ ਵਿਚ ਇਤਿਹਾਸ ਦੀ ਥਾਂ ਲੱਭ ਲੈਣ ਤੇ ਪਹਿਲੀ ਲੋੜ ਇਹ ਪਈ ਕਿ ਸਾਨੂੰ ਸਾਖੀ ਮਿਲੇ ਜੋ ਦੱਸੇ ਕਿ ਜਿਸ ਦੈਵੀ ਗਿਆਨ ਦੇ ਸਤਿਗੁਰੂ ਜੀ ਮਾਲਕ ਸੋ ਉਸੇ ਦੇ ਚਾਨਣੇ ਨਾਲ ਪ੍ਰਕਾਸ਼ਿਤ ਆਪ ਦੀ ਕਰਨੀ ਤੇ ਕਰਤੱਵਜ ਦਮਕਦੇ ਸੋ। ਉਨ੍ਹਾਂ ਦੇ ਧੁਰੋਂ ਪ੍ਰਾਪਤ ਗਿਆਨ ਨੇ, ਉਨ੍ਹਾਂ ਦੇ ਅਮਲ ਵਿਚ ਤੇ ਲੋਕਾਂ ਨੂੰ ਉਸਦੇ ਦਾਨ ਦੇਣ ਦੇ ਵਰਤਾਵੇ ਵਿਚ, ਇਕੋ ਸਰੂਪ ਲਈ ਰਖਿਆ ਸੀ।

ਸਾਡੇ ਸੁਭਾਗ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਅਪਣੇ ਸਮੇਂ ਦੇ ਚੋਟੀ ਦੇ ਵਿਦਵਾਨਾਂ ਤੇ ਕਰਨੀ ਵਾਲੇ ਮਹਾਂ ਪੁਰਖਾਂ ਦੀ ਰਚੀ ਬਾਣੀ—ਜਿਨ੍ਹਾਂ ਨੇ ਗੁਰੂ ਸਾਹਿਬਾਨ ਨੂੰ ਡਿੱਠਾ, ਮਿਲੇ, ਵਾਰਤਾਲਾਪ ਕੀਤੇ, ਲਾਭ ਉਠਾਏ ਤੇ ਨਾਮ ਵਾਲੇ ਜੀਵਨ ਦੇ ਤਜਰਬਾਕਾਰ ਗੁਰਮੁਖ ਹੋ ਗਏ ਸਨ—ਸੰਭਾਲੀ ਅਰ ਬੀੜ ਵਿਚ ਦਰਜ ਕਰਕੇ ਸਮੇਂ ਦੇ ਬੇਤਰਸ ਹੱਥਾਂ ਤੋਂ ਗੁੰਮ ਹੋਣੋਂ ਬਚਾ ਲਈ ਅਰ ਸਾਡੇ ਤਕ ਅਪੜਾਉਣ ਦਾ ਬਾਨ੍ਹੂੰ ਬੰਨ੍ਹ ਦਿੱਤਾ। ਉਹ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਤ ਦੇ ਕ੍ਰੀਬ ਬੀੜ ਵਿਚ ਦਰਜ ਹੈ।

ਇਸ ਬਾਣੀ ਨੂੰ ਪੜ੍ਹਿਆਂ ਇਹ ਪਤਾ ਉਸ ਦੀ ਰਚਨਾ ਤੋਂ ਹੀ ਲੱਗ ਜਾਂਦਾ ਹੈ ਕਿ ਇਸ ਦੇ ਰਚਣ ਵਾਲੇ ਵਿਦਵਾਨ ਅਰ ਉੱਚੇ ਪਾਏ ਦੇ ਕਵੀ ਹੋਏ ਹਨ, ਦਾਨੇ ਤੇ ਤਜਰਬੇ ਵਾਲੇ ਹੋਏ ਹਨ ਤੇ ਫਿਰ ਇਹ ਕਿ ਓਹ ਕੇਵਲ ਤੁਕ-ਬੰਦੀਏ ਲੋਕ ਨਹੀਂ ਸਨ ਕਿ ਐਵੇਂ ਕਲਜਾਨਾ ਕਰਦੇ ਰਹੇ; ਓਹ ਜੱਗਜਾਸੂ ਸਨ ਸੱਚ ਦੇ, ਓਹ ਮੁਤਲਾਸ਼ੀ ਸਨ ਰਾਹੇ ਹੱਕ ਦੇ, ਓਹ ਪੀੜਤ ਸਨ ਕਿਸੇ ਸਮੇਂ ਜੀਵਨ ਕਣੀ ਦੀ ਅਪ੍ਰਾਪਤੀ ਤੋਂ, ਓਹ ਦੁਖੀ ਸਨ ਸੱਚੇ ਰਹਿਬਰ ਦੇ ਨਾਂ ਮਿਲਣ ਤੋਂ, ਓਹ ਵਿਦਜਾ ਪਾਕੇ ਅਸ਼ਾਂਤਿ ਸਨ ਤੇ ਸ਼ਾਂਤੀ ਟੋਲਦੇ ਸਨ, ਓਹ ਫੇਰ ਘਰਾਂ ਤੋਂ ਟੁਰੇ, ਪ੍ਰਸਿੱਧ ਥਾਈਂ ਫਿਰੇ, ਫਕੀਰਾਂ ਨੂੰ ਮਿਲੇ, ਸਾਧੂਆਂ ਜੋਗੀਆਂ ਪਾਸ ਗਏ, ਪਰ 'ਸੱਚ' ਨਾਂ ਮਿਲਿਆ। ਅਪਣੀ ਸੁਰਜੀਤ ਤੇ ਖੁੱਲ੍ਹੀਆਂ ਅੱਖਾਂ ਵਾਲੀ ਤਲਾਸ਼ ਦੇ ਅੰਤ ਓਹ ਸਤਿਗੁਰਾਂ ਨੂੰ ਮਿਲੇ, ਤਜਰਬੇ

ਕੀਤੇ, ਉਹਨਾਂ ਨੂੰ ਵਾਂਛਤ ਵਸਤੂ ਏਥੋਂ ਮਿਲੀ, ਉਹਨਾਂ ਨੂੰ ਠੰਢ ਪਈ, ਉਹਨਾਂ ਨੇ ਡਿੱਠਾ ਕਿ ਸਤਿਗੁਰ 'ਜੀਅਦਾਨ' ਵਾਲੇ ਹਨ ਤੇ ਜੀਅਦਾਨ ਦੇ ਦਾਤੇ ਹਨ। ਜੀਅਦਾਨ ਉਹਨਾਂ ਨੂੰ ਮਿਲਿਆ, ਓਹ ਜੀ ਉਠੇ। ਜੀਉ ਕੇ ਸ਼ੁਕਰ ਵਿਚ, ਕਿਸੇ ਸੁਖ ਦੀ ਪ੍ਰਤੀਤੀ ਵਿਚ, ਕਿਸੇ ਅੰਦਰਲੇ ਅਨੁਭਵੀ ਗਿਆਨ ਦੇ ਅਹਿਸਾਸ ਵਿਚ ਗੁਰੂ ਬਖਸ਼ੀ ਉਚ ਗੰਮਤਾ ਵਾਲੇ ਹੋਕੇ ਉਨ੍ਹਾਂ ਨੇ ਬਾਣੀ ਉਚਾਰੀ; ਜਿਸ ਵਿਚ ਉਨ੍ਹਾਂ ਨੇ ਸਤਿਗੁਰਾਂ ਨੂੰ ਜਿਹੋ ਜਿਹਾ ਡਿੱਠਾ ਤੇ ਸਹੀ ਕੀਤਾ ਸੀ ਉਹੋ ਜਿਹਾ ਵਰਣਨ ਕੀਤਾ। ਉਹਨਾਂ ਦੀ ਬਾਣੀ ਸਮੁੱਚੇ ਤੌਰ ਤੇ ਉਹਨਾਂ ਨੂੰ ਸਿੱਖੀ ਤੋਂ ਸੁਰਜੀਤ ਹੋਏ ਸਾਖੀ (ਸਾਕਸ਼ੀ) ਦੱਸ ਰਹੀ ਹੈ। ਪਰ ਸਪਸ਼ਟ ਤੌਰ ਤੇ ਬੀ ਕਈ ਵੇਰ ਉਨ੍ਹਾਂ ਦੇ ਵਾਕ ਇਨ੍ਹਾਂ ਭਾਵਾਂ ਦੇ ਮਿਲਦੇ ਹੈਨ:—ਨਮੂਨੇ ਲਈ ਉਹਨਾਂ ਦੇ ਨਿਜ ਤਜਰਬੇ ਦੇ ਵਾਕ ਏਸ ਪ੍ਰਕਾਰ ਦੇ ਹਨ:—

੧. ਤਾਸੁ ਚਰਨ ਲੈ ਰਿਦੇ ਬਸਾਵਉ ॥ ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥ ੧ ॥ [ਸਵਃ ਮਃ ੧ ਕੇ

੨. ਜਪੁ ਕਲ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ ॥ ੯ ॥ [ਸਵਃ ਮਃ ੧ ਕੇ

੩. ਗੁਰੁ ਨਵਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥ [ਸਵਃ ਮਃ ੨ ਕੇ ੧੦

੪. ਗੁਰੁ ਅਮਰ ਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥ ੪ ॥ ੧੩ ॥

੫. ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੇ ਮਿਲਹਿ ॥੫॥੧੪॥ [ਸਵਃ ਮਃ ੩ ਕੇ

੬. ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥ ਸਰਬ ਚਿੰਤ ਤੁਝੁ ਪਾਸਿ ਸਾਧ ਸੰਗਤਿ ਹਉ ਤਕਉ ॥ ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥ ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥ ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥ ਗੁਰ ਅਮਰ ਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥ ੪ ॥ ੧੮ ॥ [ਸਵਃ ਮਃ ੩ ਕੇ

੭. ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥ ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ॥ ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥ ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥ ਹਰਿਨਾਮੁ ਛੋਡਿ ਦੂਜੈ ਲਗੇ ਤਿਨ ਕੋ ਗੁਣ ਹਉ ਕਿਆ ਕਹਉ ॥ ਗੁਰ ਦਜਿ ਮਿਲਾਯਉ ਭਿਖ੍ਯਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥ [ਸਵਃ ਮਃ ੩ ਕੇ

੮. ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥ ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥ ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥ ਨਲ੍ਹ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨਤਰ ॥ ਜਾਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥ ੩ ॥ [ਸਵਃ ਮਃ ੪ ਕੇ ੩–੧੬

੯. ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ॥ ਅੰਮ੍ਰਿਤੁ ਛਾਡਿ ਬਿਖੈ ਬਿਖੁ

ਖਾਈ ॥ ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥
ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥
ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥
੪ ॥ ੫੮ ॥ [ਸਵ: ਮ: ੪ ਕੇ

੧੦. ਅਘ ਅੰਤਕ ਬਦੈ ਨ ਸਲ੍ਹ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥ [ਸਵ: ਮ: ੪ ਕੇ

੧੧. ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥ ਕਲਿ ਘੋਰ ਸਮੁਦ੍ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥ ਤਤੁ ਬੀਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ ਜਪ੍ਯੋ ਜਿਨ੍ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥ ੬ ॥ [ਸਵ: ਮ: ੫ ਕੇ ੧੮

ਇਸ ਤਰ੍ਹਾਂ ਇਨ੍ਹਾਂ ਲੇਖਕਾਂ ਨੇ, ਜੋ ਚੋਟੀ ਦੇ ਵਿਦਵਾਨ ਸਨ, ਮੁਤਲਾਸ਼ੀ ਸਨ ਪਰਮਾਰਥ ਦੇ ਤੇ ਜਿਨ੍ਹਾਂ ਨੂੰ ਜਗਤ ਦਾ ਤਜਰਬਾ ਸੀ, ਸਤਿਗੁਰ ਦੇ ਹਜ਼ੂਰ ਆ ਆਕੇ ਸਚਿਆਈ ਵੇਖੀ। ਇਨ੍ਹਾਂ ਨੇ ਗੁਰਾਂ ਨੂੰ ਗੋਬਿੰਦ ਰੂਪ ਸਹੀ ਕੀਤਾ ਤੇ ਕਹਿਣੀ ਕਰਣੀ ਦੀ ਏਕਤਾ ਦਾ ਕਮਾਲ ਡਿੱਠਾ। ਆਪ ਸੁਖੀ ਹੋਏ, ਤੇ ਆਪਣੇ ਤਜਰਬੇ ਦੀਆਂ ਗਲਾਂ ਲਿਖੀਆਂ। ਸੋ ਉਹਨਾਂ ਦੀ ਰਚਨਾ ਵਿਚ ਅਸਾਂ ਸਤਿਗੁਰਾਂ ਦੇ ਉਹਨਾਂ ਗੁਣਾਂ ਨੂੰ ਤੱਕਣਾ ਹੈ ਜੋ ਗੁਣ ਕਿ ਬਾਣੀ ਦੇ ਲਿਖਣ ਹਾਰੇ ਹੋਣ ਕਰਕੇ ਗੁਰਾਂ ਵਿਚ ਮ੍ਰਤੇ ਸੇ ਤੇ ਉਹਨਾਂ ਦੀ ਬਾਣੀ ਵਿਚ ਪਏ ਝਲਕਦੇ ਹਨ ਕਿ ਇਸ ਦੇ ਲਿਖਣ ਹਾਰੇ ਇਨ੍ਹਾਂ ਵਿਚ ਦਿੱਤੀਆਂ ਆਤਮਕ ਅਵਸਥਾ ਦੇ ਆਪ ਗਿਆਤਾ ਤੇ ਸੁਤੇ ਅਨੁਭਵ ਦੇ ਮਾਲਕ ਸੇ। ਉਂਵ ਤਾਂ ਬਾਣੀ ਵਿਚੋਂ ਬੀ ਅੰਦਰਲੀ ਉਗਾਹੀ ਚੋਖੀ ਪਈ ਮਿਲਦੀ ਹੈ, ਕਈ ਸਾਖੀਆਂ ਦੇ ਇਸ਼ਾਰੇ ਬੀ ਹੈਨ ਤੇ ਕਈ ਆਪ ਬੀਤੀਆਂ ਆਪ ਲਿਖਣ ਵਾਂਕੂ ਬੀ ਆਈਆਂ ਹਨ*। ਜਿਵੇਂ ਸਚਖੰਡ ਜਾਣਾ ਆਦਿ ਗੁਰੂ ਜੀ ਨੇ "ਢਾਢੀ ਸਚੈ ਮਹਲਿ ਖਸਮਿ ਬੁਲਾਇਆ" ਵਾਲੀ ਪਉੜੀ ਵਿਚ ਆਪ ਦੱਸਿਆ ਹੈ। ਫਿਰ ਐਸੇ ਵਾਕ ਬੀ ਸਪਸ਼ਟ ਆਏ ਹਨ "ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥" ਪੁਨਾ:—"ਹਰਿਕੈ ਦਰਿ ਵਰਤਿਆ ਸੁ ਨਾਨਕ ਆਖਿ ਸੁਨਾਇਆ ॥ ਸੁ ਬੁਝੈ ਜੁ ਦਯਿ ਸਵਾਰਿਆ ॥" ਪਰੰਤੂ ਏਥੇ ਅਸਾਂ ਹੁਣ ਗਜਾਤਰੋਯ ਸ਼੍ਰੀ ਭੱਟਾਂ ਦੇ ਸਵਈਆਂ ਵਿਚ ਵੇਖਣਾ ਹੈ ਕਿ ਕਹਿਣੀ ਕਰਨੀ ਦੇ ਸੂਰੇ ਸਤਿਗੁਰਾਂ ਬਾਬਤ ਸਮੇਂ ਦੇ ਵਿਦਵਾਨ ਜਗਜਾਸੂਆਂ ਨੇ ਕੀਹ ਕੁਛ ਨਿਜ ਤਜਰਬੇ ਤੋਂ ਅੱਖੀਂ ਡਿੱਠਾ ਤੇ ਹੋ ਬੀਤਿਆ ਦੱਸਿਆ ਹੈ। ਇਤਿਹਾਸ ਵੇਤਾ ਲੋਕ ਜਾਣਦੇ ਹਨ ਕਿ ਪੁਰਾਤਨ ਇਤਿਹਾਸ ਦੇ ਖੋਜੀਆਂ ਵਿਚ ਬਹਿਸ ਹੈ ਕਿ ਸ਼੍ਰੀ ਰਾਮ ਕ੍ਰਿਸ਼ਣ ਆਦਿ ਮੰਨੇ ਪ੍ਰਮੰਨੇ ਅਵਤਾਰ ਆਪਣੇ ਸਮੇਂ ਤੋਂ ਕਿਤਨੀਆਂ ਸਦੀਆਂ ਬਾਦ ਅਵਤਾਰ ਯਾ ਅਲੂਹੀਅਤ ਵਾਲੇ ਮਹਾਂ ਪੁਰਖ ਮੰਨੇ ਗਏ ਸਨ। ਭੱਟਾਂ ਦੇ ਸਵੈਯਾਂ ਦੀ ਉਗਾਹੀ ਸਾਨੂੰ ਦੱਸਦੀ ਹੈ ਕਿ ਸ਼੍ਰੀ ਗੁਰੂ ਜੀ ਆਪਣੇ ਜੀਵਨ ਵਿਚ ਹੀ ਗੁਰ ਅਵਤਾਰ ਤੇ ਅਲੂਹੀਅਤ ਵਾਲੀ ਪਰਮ ਉੱਚ ਸ਼ਖਸੀਅਤ ਮੰਨੇ ਗਏ ਸਨ। ਐਸੀ ਉਗਾਹੀ ਨਿਹਾਇਤ ਕੀਮਤੀ ਸ਼ੈ ਹੈ। ਸੱਤੇ ਬਲਵੰਡ ਨੇ ਨਿਜ ਤਜਰਬੇ ਤੋਂ ਜੋ ਕੁਛ ਆਖਿਆ,

*ਦੇਖੋ ਸ਼੍ਰੀ ਗੁਰ ਨਾਨਕ ਚਮਤਕਾਰ (ਉਤ੍ਕਾਰਥ, ਪੰਜਵੀਂ ਐਡੀਸ਼ਨ) ਸਫਾ ੩੨੭ ਤੋਂ ੩੪੧ ਤਕ।

ਹੈ ਉਹ ਭੀ ਇਸੇ ਤਰ੍ਹਾਂ ਦੀ ਸਾਖ ਹੈ ਕਿ ਪੰਜੇ ਸਤਿਗੁਰੂ ਪੂਰਨ ਅਲੂਹੀਅਤ ਦੇ ਮਾਲਕ ਸੇ। ਇਸੀ ਤਰ੍ਹਾਂ ਸੁੰਦਰ ਜੀ ਨੇ ਤੀਸਰੇ ਸਤਿਗੁਰਾਂ ਬਾਬਤ ਆਪਣੀ ਅੱਖੀਂ ਡਿੱਠੀ ਸਾਖੀ 'ਸਦੁ' ਵਿਚ ਭਰੀ ਹੈ ਕਿ ਆਪ ਪੂਰਨ ਪਰਮਾਤਮਾ ਦੇ ਮੇਲ ਵਿਚ ਸੇ, ਅੰਤ ਸਮੇਂ ਐਉਂ ਟੁਰੇ ਜਿਵੇਂ ਕੋਈ ਘਰ ਜਾਂਦਾ ਹੈ। ਭਾਈ ਗੁਰਦਾਸ ਜੀ ਬੀ ਛੇਆਂ ਗੁਰੂ ਸਾਹਿਬਾਂ ਬਾਬਤ ਇਹੋ ਸਾਖ ਭਰਦੇ ਹਨ। ਛੇਵੇਂ ਸਤਿਗੁਰਾਂ ਬਾਬਤ ਸਾਨੂੰ ਭਾਈ ਗੁਰਦਾਸ ਜੀ ਸਹਾਇਤਾ ਦੇਣਗੇ ਤੇ ਸੱਤਵੇਂ ਅੱਠਵੇਂ ਨਾਵੇਂ ਦਸਮੇਂ ਸਤਿਗੁਰਾਂ ਬਾਬਤ ਅਸੀਂ ਭਾਈ ਨੰਦ ਲਾਲ ਜੀ ਜੈਸੇ ਵਿਦਵਾਨ ਦਾਨੇ ਤੇ ਕਵਿਰਾਜ ਦੀ ਪ੍ਰਮਾਣੀਕ ਬਾਣੀ ਹੋਣ ਦੀ ਹੈਸੀਅਤ ਰੱਖਣ ਵਾਲੀ ਲਿਖਤ ਤੋਂ ਸਹਾਇਤਾ ਲਵਾਂਗੇ। ਏਹ ਸਾਡੇ ਦੈਵੀ ਲੇਖਕ ਸਾਡੀ ਪਹਿਲੀ ਇਤਿਹਾਸਿਕ ਲੋੜ ਨੂੰ ਪੂਰਾ ਕਰਦੇ ਹਨ। ਅਰਥਾਤ ਸਾਰੰਸ਼ਿਕ ਇਤਿਹਾਸ ਸਾਨੂੰ ਖੁਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ, ਪ੍ਰਮਾਣੀਕ ਬਾਣੀ ਤੋਂ ਅਤੇ ਅੱਖੀਂ ਦੇਖਣ ਵਾਲਿਆਂ ਦੀ ਉਗਾਹੀ ਤੋਂ ਕਾਫੀ ਮਿਲ ਜਾਂਦਾ ਹੈ। ਹੇਠਾਂ ਹੁਣ ਅਸੀਂ ਨਮੂਨੇ ਮਾਤ੍ਰ ਏਹ ਉਗਾਹੀਆਂ ਤੇ ਪ੍ਰਮਾਣ ਦੇਂਦੇ ਹਾਂ।

ਸ਼੍ਰੀ ਗੁਰੂ ਨਾਨਕ ਦੇਵ ਜੀ।

ਵਿਖ੍ਯ	ਪ੍ਰਮਾਣ
੧. ਗੁਰੂ ਨਾਨਕ ਦੇਵ ਜੀ ਅਪਰੰਪਰ (ਪਰੇ ਤੋਂ ਪਰੇ ਜੋ ਹੈ, ਅਕਾਲ ਪੁਰਖ,ਉਸਦਾ) ਸ੍ਰੇਸ਼ਟ ਅਵਤਾਰ, ਅਰਥਾਤ 'ਗੁਰ-ਅਵਤਾਰ*' ਹਨ।	ਗਾਵਹਿ ਕਪਿਲਾਦਿ ਆਦਿ ਜੋਰੋਸੁਰ ਅਪਰੰਪਰ ਅਵਤਾਰ ਵਰੋ ॥ [ਸਵਃ ਮਃ ੧ ੬-੩
੨. ਜਜੋਤਿ ਸ੍ਵਰੂਪ ਹਰੀ ਨੇ ਆਪ ਹੀ ਗੁਰੂ ਨਾਨਕ ਨਾਮ ਕਹਾਕੇ ਦਰਸ਼ਨ ਦਿੱਤੇ ਹਨ।	ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥ [ਸਵਃ ਮਃ ੫ ਕੇ ੧੩—੧
੩. ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਮਾਨੁਖ ਮਾਤ੍ਰ ਦੇ ਤਾਰਨ ਲਈ ਪ੍ਰਗਟਿਆ ਹੈ।	ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖ੍ ਜਨ ਕੀਅਉ ਪ੍ਰਗਾਸ ॥ [ਸਵਃ ਮਃ ੫ ਕੈ—੪—੧੭
੪. ਗੁਰ ਨਾਨਕ ਨਿਰਵੈਰ ਸੇ।	ਬਸਿਓ ਨਿਰਵੈਰੁ ਰਿਦੰਤਰਿ ॥ [ਸਵਃ ਮਃ ੧ ਭੈ—੬
੫. ਸੱਚ ਵਿਚ ਸਮਾਏ ਸੇ।	ਧੰਨਿ ਗੁਰੂ ਸਾਚਿ ਸਮਾਂਇਓ ॥ [ਸਵਃ ਮਃ ੧ ੬—੧੦
੬. ਹਰਿਨਾਮ ਦੇ ਰਸਿਕ ਸਨ।	ਹਰਿ ਨਾਮ ਰਸਿਕ ਨਾਨਕ ਗੁਰ [ਸਵਃ ਮਃ ੧ ਕੈ—੬ ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥ [ਸਵਃ ਮਃ ੩ ਕੈ ੧-੨੫

*ਗੁਰ ਨਾਨਕ ਦੇਵ ਗੋਵਿੰਦ ਰੂਪ ॥ [ਬਸੰਤ ,ਮਃ ੫

ਅਕਾਲ ਪੁਰਖੇ ਵਾਚ ਗੁਰੂ ਨਾਨਕ ਦੇਵ ਪ੍ਰਤੀ:—

'ਮੇਰਾ ਨਾਉ ਪਾਰਬ੍ਰਹਮੁ ਪਰਮੇਸਰੁ ਅਰ ਤੇਰਾ ਨਾਉ ਗੁਰੂ ਪਰਮੇਸਰੁ' ॥ [ਪੁਰਾਤਨ ਜਨਮ ਸਾਖੀ

੭. ਰਾਜ ਜੋਗ ਵਾਲੇ ਸਨ।

ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥ [ਸ: ਮ: ੧ ਵਾਰ

੮. ਸਹਜ ਜੋਗ ਵਾਲੇ ਸਨ।

ਜਪੁ ਕਲ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ ॥ [ਸ: ਮ: ੧ ਭੋ-ਦੀ

੯. ਗੁਰ ਨਾਨਕ ਨੇ ਅਕਾਲ ਪੁਰਖ ਦੀ ਅਨੰਨ ਭਗਤੀ ਕੀਤੀ।

ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥ [ਸਵਃ ਮ: ੪ ਕੇ ੨-੫੧

ਨਾਨਕਿ ਨਾਮੁ ਨਿਰੰਜਨ ਜਾਨ੍ਹਉ ਕੀਨੀ ਭਗਤਿ ਪ੍ਰੇਮ ਲਿਵਲਾਈ ॥ [ਸਵਃ ਮ: ੪ ਕੇ ੪-੫੭

੧੦. ਆਪ 'ਪਰਮ ਗੁਰੂ' ਸੇ।

ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥ [ਸਵਃ ਮ: ੧ ਕੇ-੧

੧੧. ਨਾਮ ਦੇ ਦਾਤੇ ਸੇ।

ਸ੍ਰਿਸਟਿ ਸਗਲ ਉਧਰੀ ਨਾਮਿ ਲੇ ਤਰਿਓ ਨਿਰੰਤਰਿ ॥ [ਸਵਃ ਮ: ੧ ਸ-੬

੧੨. ਗੁਰੂਨਾਨਕਦੇਵ ਦਾ ਜਸਤਦੋਂ ਹੀ ਜਗਤਵਿਚ ਫੈਲਗਿਆਸੀ।

ਕਬਿ ਕਲ ਸੁਜਸੁ ਨਾਨਕ ਗੁਰ ਨਿਤ ਨਵਤਨੁ ਜਗਿ ਛਾਇਓ ॥ ੮ ॥ [ਸਵਃ ਮ: ੧ ਕੇ

ਕਬਿ ਕਲ ਸੁਜਸੁ ਨਾਨਕ ਗੁਰ ਘਟਿ ਘਟਿ ਸਹਜਿ ਸਮਾਇਓ ॥ [ਸਵਃ ਮ: ੧ ਕੇ ੧੦

੧੩. ਵਰਨ ਤੇ ਭੇਖਾਂ ਵਾਲੇ ਉਨ੍ਹਾਂ ਨੂੰ ਇਸ਼ਟ ਜਾਣਕੇ ਧਿਆਂਵਦੇ ਤੇ ਉਨ੍ਹਾਂ ਦੇ ਗੁਣ ਗਾਉਂਦੇ ਹਨ।

ਜੋਗੀ ਜੰਗਮ ਧਿਆਨੁ ਧਰੇ ॥ [ਸ: ਮ: ੧ ਕੇ ੨

ਗਾਵਹਿ ਗੁਣ ਬਰਨ ਚਾਰਿ ਖਟ ਦਰਸਨ ਬ੍ਰਹਮਾਦਿਕ ਸਿਮਰੰਥਿ ਗੁਨਾ ॥ [ਸ: ਮ: ੧ ਕੇ-੫

ਸ਼੍ਰੀ ਗੁਰੂ ਅੰਗਦ ਦੇਵ ਜੀ।

੧. ਗੁਰ ਨਾਨਕ ਦੇਵ ਜੀ ਨੇ ਗੁਰੂ ਅੰਗਦ ਜੀ ਗੁਰੂ ਥਾਪੇ।

ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥ [ਸਵਃ ਮ: ੨ ਭੋ-੫

ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥ ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥ [ਸਵਃ ਮ: ੪ ਕੇ ੧-੩੦

੨. ਗੁਰ ਅੰਗਦ ਜੀ ਦੇ ਹਿਰਦੇ ਨਾਮ ਦ੍ਰਿੜ੍ਹ ਸੀ।

ਤੈ ਤੁਹੁ ਦ੍ਰਿੜਿਓ ਨਾਮੁ ਅਪਾਰੁ ॥ [ਸਵਃ ਮ: ੨ ਕੇ-੩

ਰੰਗਿ ਰਤੋ ਨਾਮ ਸਿਉ ਕਲ ਨਾਮੁ ਸੁਰਿ ਨਰਹ ਬੋਹੈ ॥ [ਸਵਃ ਮ: ੨ ਕੇ ੮

੩. ਪੰਜੇ ਮਹਾਂ ਬਲੀ ਆਪ ਦੇ ਵੱਸ ਸਨ।

ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥ [ਸ: ਮ: ੨ ਕੇ ੧

੪. ਉਨਮਨ ਅਵਸਥਾ ਵਿਚ ਰਹਿੰਦੇ ਸਨ।

ਰਤੁ ਉਨਮਨਿ ਲਿਵ ਰਾਖਿ ਨਿਰੰਕਾਰਿ ॥ [ਸਵਃ ਮ: ੨ ਭੋ-੧

੫. ਰੋਗੀਆਂ ਦੇ ਰੋਗ ਆਪ ਦੂਰ ਕਰਦੇ ਸਨ ਤੇ ਸੰਸਾਰ ਦੇ ਤਾਪ ਹਰਦੇ ਸਨ।	ਕਲਿਪਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ [ਸਵਃ ਮਃ ੨ ਕੇ–੨
੬. ਆਪ ਦਾ ਵਰਤਾਉ ਨਿੰਮ੍ਰਤਾ ਦਾ, ਪਰਮ ਪਿਆਰ ਦਾ ਸੀ।	ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥ [ਸਵਃ ਮਃ ੨ ਕੇ–੨ ਦੂਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ ॥ [ਸਵਃ ਮਃ ੨ ਕੇ–੬
੭. ਸਤ ਸੰਤੋਖ ਦੇ ਮਾਲਕ ਸਨ।	ਸਤੁ ਸੰਤੋਖੁ ਗ੍ਰਾਹ ਜਿ ਲਯੋ ॥ [ਸਃ ਮਃ ੨ ਕੇ–੬
੮. ਰਾਜ ਜੋਗ ਵਾਲੇ ਸੋ।	ਰਾਜੁ ਜੋਗੁ ਲਹਣਾ ਕਰੇ ॥ [ਸਃ ਮਃ ੨ ਕੇ–੫
੯. ਸਹਜ ਸਮਾਧੀ (ਜੋਗ) ਵਾਲੇ ਸੋ।	ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ ॥ [ਸਵਃ ਮਃ ੨ ਕੈ–੭
੧੦. ਦਰਗਾਹ ਵਿਚ ਪ੍ਰਵਾਣ ਮੂਰਤੀ ਸਨ।	ਤੈ ਤਾ ਹਦਰਥਿ ਪਾਇਓ ਮਾਨੁ [ਸਵਃ ਮਃ ੨ ਕੇ–੪
੧੧. ਉਦਾਰ ਚਿਤ ਸਨ।	ਉਦਾਰਉ ਚਿਤ ਦਾਰਿਦ ਹਰਨ [ਸਃ ਮਃ ੨ ਕੇ–੭
੧੨. ਸੰਗਤਾਂ ਨੂੰ ਨਾਮ ਦਾਨ ਦੇਂਦੇ ਸਨ।	ਸਚੁ ਨਾਮੁ ਸੰਗਤੀ ਬੋਹੈ ॥ [ਸਃ ਮਃ ੨ ਕੇ–੯
੧੩. ਗੁਰੂ ਜੀ ਦੀ ਕ੍ਰਿਪਾ ਦ੍ਰਿਸ਼ਟੀ ਪਾਪ ਹਰਨ ਵਾਲੀ ਤੇ ਆਤਮ ਸੁਖ ਦੇਣ ਹਾਰੀ ਸੀ।	ਦ੍ਰਿਸਟਿ ਧਰਤ ਭ੍ਰਮ ਹ੍ਰਰਨ ਦਹਨ ਅਘ ਪਾਪ ਪ੍ਰਨਾਸਨ ॥ ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥ ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥ ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥ ਸਤਿਗੁਰੁ ਕਲ ਸਤਿਗੁਰ ਤਿਲਕੁ ਸਤਿ ਲਾਗੋ ਸੇ ਪੈ ਤਰੈ ॥ ਗੁਰੁ ਜਗਤ ਫਿਰਣ ਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥ ੫ ॥ [ਸਵਃ ਮਃ ੨ ਕੇ
੧੪. ਅਗੰਮ ਗਿਆਨ ਤੇ ਮਹਾਂ ਰਸ ਆਪ ਜੀ ਨੂੰ ਪ੍ਰਾਪਤ ਸੀ।	ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗ੍ਯਾਨਿ ਰਸਿ ਰਸ੍ਯੋ ਹੀਅਉ ॥ [ਸਵਃ ਮਃ ੪ ਕੇ ੨–੫੧
੧੫. ਸ਼੍ਰੀ ਗੁਰ ਨਾਨਕ ਦੇਵ ਜੀ ਨੇ ਆਪ ਜੀ ਨੂੰ ਵਾਹਿਗੁਰੂ ਗਜਾਨ ਦਾ ਖਜ਼ਾਨਾ ਬਖਸ਼ਿਆ।	ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮ ਤਨ ਤ੍ਰਾਸ ॥ [ਸਃ ਮਃ ੪ ਕੇ ੪–੧੭
੧੬. ਆਪ ਜੀ ਦੇ ਦਰਸ਼ਨ ਪਰਸਨ ਤੋਂ ਜਨਮ ਮਰਨ ਦੀ ਨਿਵਿਰਤੀ (ਮੁਕਤੀ) ਹੁੰਦੀ ਸੀ।	ਸੁਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥ ਦਰਸਨਿ ਪਰਸਿਐ ਗੁਰੂ ਕੇ ਜਨਮ ਮਰਣ ਦੁਖੁ ਜਾਇ ॥ [ਸਵਃ ਮਃ ੨ ਕੇ–੧੦

ਸ਼੍ਰੀ ਗੁਰੂ ਅਮਰਦਾਸ ਜੀ।

੧. ਗੁਰੂ ਅੰਗਦ ਦੇਵ ਜੀ ਨੇ ਗੁਰੂ ਅਮਰ ਦਾਸ ਜੀ ਨੂੰ ਗੁਰੂ ਥਾਪਿਆ।

ਤਾਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥ ਤਿਤ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥ [ਸਵਈਏ ਮਃ ੩ ਕੇ ੧–੧੫

ਨਾਨਕ ਕੁਲਿ ਨਿੰਮਲੁ ਅਵਤਰਿਉ ਅੰਗਦ ਲਹਣੇ ਸੰਗਿ ਹੁਅ ॥ ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥ ੨ ॥ ੧੬ ॥ [ਸਵਈਏ ਮਃ ੩ ਕੇ

੨. ਆਪ ਭੱਲਿਆਂ ਦੀ ਕੁਲ ਵਿਚੋਂ ਸ੍ਰੀ ਤੇਜੋ ਜੀ ਦੇ ਸਪੁੱਤ੍ਰ ਹਨ।

ਭਲਉ ਪ੍ਰਸਿਧੁ ਤੇਜੋ ਤਨੈ ਕਲ੍ਹ ਜੋੜਿ ਕਰਿ ਧ੍ਯਾਇਅਉ ॥ [ਸ੍ਵ ਮਃ ੩ ਕੈ–੫

੩. ਪੰਜਾਂ ਤੇ ਵਸੀਕਾਰ ਵਾਲੇ ਸਨ।

ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ [ਸਃ ਮਃ ੩ ਕੇ ੪–੧੩

ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥ [ਸਃ ਮਃ ੩ ਕੇ ੧–੨੧

੪. ਨਾਮ ਵਿਚ ਦ੍ਰਿੜ੍ਹ ਸਨ।

ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰ ਦਾਸ ਗੁਰ ਕਉ ਫੁਰਿਆ ॥ ੧ ॥

ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰ ਦਾਸ ਤੇ ਪਾਇਓ ॥ ੫ ॥ [ਸਵਈਏ ਮਃ ੩ ਕੇ

੫. ਇਕ ਵਾਹਿਗੁਰੂ ਵਿਚ ਸਦਾ ਲੀਨ ਰਹਿੰਦੇ ਸਨ।

ਸੁਪਨ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥ [ਸਃ ਮਃ ੩ ਕੇ ੩–੧੨

੬. ਨਾਮ ਦੇ ਦਾਤੇ ਸਨ।

ਬੋਹਿਥਉ ਬਿਧਾਤੈ ਨਿਰਮਯੋ ਸਭ ਸੰਗਤਿ ਕੁਲ ਉਧਰਣ ॥ [ਸਃ ਮਃ ੩ ਕੇ ੧–੧੫

ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਜਉ ॥ [ਸਃ ਮਃ ੩ ਕੇ ੨–੧੬

੭. ਦੁਖ ਦਰਿੱਦ੍ਰ ਹਰਦੇ ਸਨ।

ਦੁਖੁ ਦਰਿਦ੍ਰ ਪਰਹਰਿ ਪਰੈ ॥ [ਸਃ ਮਃ ੩ ਕੇ ੩–੧੭

੮. ਵਾਹਿਗੁਰੂ ਦੇ ਦੇਸ਼ ਸੁਰਤ ਦਾ ਨਿਵਾਸ ਸੀ ਤੇ ਉਸਦੇ ਹੁਕਮ ਦੇ ਰਜ਼ਾਤਾ ਸਨ।

ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥ [ਸਃ ਮਃ ੩ ਕੇ ੧–੧੬

੯. ਗੁਰੂ ਜੀ ਦਾ ਵਾਹਿਗੁਰੂ ਨਾਲ ਅਭੇਦ ਮੇਲ ਸੀ।

ਗੁਰਿ ਅਮਰ ਦਾਸਿ ਕਰਤਾਰੁ ਕੀਅਉ ਵਸਿ [ਸਵਈਏ ਮਃ ੩ ਕੇ ੨–੫੧

੧੦. ਗੁਰੂ ਜੀਦੇ ਸਪਰਸ਼ ਤੇ ਸੰਗਤ ਤੋਂ ਇਹ ਅਸਰ ਹੁੰਦਾ ਸੀ।

ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥ ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥ ਗੁਰੁ ਅਮਰਦਾਸੁ ਪਰਸੀਐ ਅਛਉ ਲਭੈ ਭਉ

ਚੁਕਿਹਿ ॥ ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾਸੁ ਮੰਤ੍ਰਿ ਮਾਨਵਹਿ ਲਹਿ ॥ ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਤਿਠੈ ਮਿਲਹਿ ॥੫॥੧੪॥ [ਸ: ਮ: ੩ ਕੇ

੧੧. ਗੁਰੂ ਜੀ ਦੀ ਦੈਵੀ ਸ਼ਕਤੀ ਤੇ ਤਾਸੀਰ।

ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥ ਸਚਿ ਸਚੁ ਜਾਣੀਐ ਇਕ ਚਿਤਹਿ ਲਿਵਲਾਵੈ ॥ ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥ ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥ ਕਲਿ ਮਾਹਿ ਰੂਪ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥ ਗੁਰ ਮਿਲਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥ ੧ ॥ ੧੯ ॥ [ਸਵਃ ਮਃ ੩ ਕੇ

੧੨. ਗੋਇੰਦ ਵਾਲ ਬਿਆਸਾ ਦੇ ਕਿਨਾਰੇ ਗੁਰੂ ਅਮਰ ਦਾਸ ਜੀ ਨੇ ਬਣਾਇਆ ਸੀ।

ਗੋਬਿੰਦਵਾਲੁ ਗੋਬਿੰਦ ਪੁਰੀ ਸਮ ਜਲ੍ਹਨ ਤੀਰਿ ਬਿਪਾਸ ਬਨਾਯਉ ॥ [ਸਵਃ ਮਃ ੪ਕੇ ੬-੧੦-੨੩

੧੩. ਵਾਹਿਗੁਰੂ ਜੀਦੀ ਪ੍ਰੇਮਾਭਗਤੀ ਨਾਲ ਭਰਪੂਰ ਹਨ।

ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥ [ਸ: ਮ. ੩ ਕੇ ੩-੧੭

੧੪. ਸ਼ਰੀਰ ਦੈਵੀ ਚਿੰਨ੍ਹਾਂ ਸਹਿਤ ਹੈ ਤੇ ਗੁਪਤ ਸ਼ਕਤੀਆਂ ਸਭੇ ਆਪ ਜੀ ਦੇ ਅਧੀਨ ਹਨ। ਤੇ ਅੰਦਰੋਂ ਵਾਹਿਗੁਰੂ ਜੀ ਨਾਲ ਇੱਕ ਮਿਕ ਹਨ ਤੇ ਮੁਖੋਂ ਉਪਦੇਸ਼ ਭਗਤੀ ਦਾ ਕਰਦੇ ਹਨ।

ਬਾਰਿਜੁ ਕਰਿ ਦਾਹਿਣੇ ਸਿਧਿ ਸਨਮੁਖ ਮੁਖੁ ਜੋਵੈ ॥ ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥ ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥ ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤ ਰੰਗਿ ਰਾਤਉ ॥ ਮਸਤਕਿ ਨੀਸਾਣੁ ਸਚਉ ਕਰਮੁ ਕਲ੍ਹ ਜੋੜਿ ਕਰਿ ਧ੍ਯਾਇਅਉ ॥ ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥ ੯ ॥ [ਸ: ਮ: ੩ ਕੇ

੧੫. ਸ਼ਰਣਿ ਪ੍ਰਾਪਤ ਗੁਰ ਸਿਖਾਂ ਦੇ ਪ੍ਰਲੌਕਿਕ ਲੇਖਾ ਛੁਡਾਵਣ ਵਾਲੇ ਹਨ।

ਸਰਣਿ ਪਰਹਿ ਤੇ ਉਬਰਹਿ ਛੋਡਿ ਜਮਪਰ ਕੀ ਲਿਖਹ ॥ [ਸ: ਮ: ੫ ਕੇ-੧੩

ਸ਼੍ਰੀ ਗੁਰੂ ਰਾਮਦਾਸ ਜੀ।

੧. ਗੁਰੂ ਅਮਰ ਦਾਸ ਜੀ ਨੇ ਗੁਰੂ ਰਾਮ ਦਾਸ ਜੀ ਨੂੰ ਗੱਦੀ ਦਿੱਤੀ।

ਅਮਰ ਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਉ ॥ [ਸਵਃ ਮਃ ੫ ਕੇ-੧੩

ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥ ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖ੍ਹ ਜਨ ਕੀਅਉ ਪ੍ਰਗਾਸ ॥ ਗੁਰ ਅੰਗਦ ਦੀਅਉ ਨਿਧਾਨੁ

ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮ ਤਨ ਤ੍ਰਾਸ ॥ ਗੁਰ ਅਮਰੁ ਗੁਰੂ ਸ੍ਰੀ ਸਤਿ ਕਲਜੁਗ ਰਾਖੀ ਪਤਿ ਅਘਨ ਦੇਖਤ ਗਤੁ ਚਰਨ· ਕਵਲ ਜਾਸ ॥ ਸਭ ਬਿਧਿ ਮਾਨ੍ਉ ਮਨੁ ਤਬ ਹੀ ਭਜਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨ੍ ਗੁਰ ਰਾਮਦਾਸ ॥ ੪ ॥ [ਸਵਃ ਮਃ ੪ ਕੇ ੭–੧੭

ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥ ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥ ਲਹਣੇ ਪੰਥੁ ਧਰਮ ਕਾ ਕੀਆ ॥ ਅਮਰਦਾਸ ਭਲੇ ਕਉ ਦੀਆ ॥ ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪ੍ਉ ॥ ਹਰਿ ਕਾ ਨਾਮੁ ਅਖੈ ਨਿਧਿ ਅਪ੍ਉ ॥ [ਸਵਃ ਮਃ ੪ ਕੇ ੧–੩੦

੨. ਗੁਰੂ ਅਮਰਦਾਸ ਜੀ ਨੇ ਆਪਣੇ ਜੀਉਂਦੇ ਜੀ ਗੁਰੂ ਰਾਮਦਾਸ ਜੀ ਨੂੰ ਗੱਦੀ ਦਿੱਤੀ।

ਬਿਦ੍ਮਾਨ ਗੁਰਿ ਆਪਿ ਥਪ੍ਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥ [ਸਵਃ ਮਃ ੪ ਕੇ ੬–੧੯

੩. ਆਪ ਨੇ ਨਾਮ ਗੁਰੂ ਅਮਰ ਦਾਸ ਜੀ ਤੋਂ ਪਾਇਆ।

ਸੋਈ ਏਕੁ ਨਾਮੁ ਹਰਿਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥ [ਸਵਃ ਮਃ ੪ ਕੇ ੧–੫–੧੭

੪. ਫਿਰ ਆਪ ਨਾਮ ਦੇ ਦਾਤੇ ਸੇ।

ਜਗਤ ਉਧਾਰਣੁ ਨਵ ਨਿਧਾਨੁ ਭਰਤਹ ਭਵ ਤਾਰਣੁ ॥ ਅਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੇ ਨਿਵਾਰਣੁ ॥ ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥ ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥ ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥ ਗੁਰ ਰਾਮਦਾਸ ਕਲ੍ਚਰੇ ਤੈ ਸਬਦ ਨੀਸਾਨੁ ਬਜਾਇਅਉ ॥ ੯ ॥ [ਸਵਃ ਮਃ ੪ ਕੇ

੫. ਸਮਦ੍ਰਿਸ਼ਟੀ (ਬ੍ਰਹਮ ਗਿਆਨ ਪ੍ਰਤੱਖ) ਪਾਕੇ ਭੀ ਨਾਮੁ ਦੇ ਰਸਿਕ ਹਨ।

ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥ [ਸਵਃ ਮਃ ੪ ਕੇ–੧

੬. ਸ੍ਰੀ ਸਤਿਗੁਰੂ ਜੀ ਦੀ ਨਿਰਮਲ ਸੰਗਤ ਦੇ ਦੈਵੀ ਪ੍ਰਭਾਵ।

੭. ਸ਼ੁਭ ਗੁਣ ਦੀ ਧਾਰਨਾ।

ਸਤਗੁਰ ਮਤਿ ਗੂੜ੍ਹ ਬਿਮਲ ਸਤ ਸੰਗਤਿ ਆਤਮੁ ਰੰਗਿ ਚਲ੍ਲੁ ਭਯਾ ॥ [ਸਵਃ ਮਃ ੪ ਕੇ–੩

ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥ [ਸੁਖ ਮਃ ੪ ਕੇ–੧੦

ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜਿ ਸਮਾਜਉ ॥ [ਸਵਃ ਮਃ ੪ ਕੇ–੮

ਸਤੁ ਸੰਤੋਖੁ ਸਮਾਚਰੈ [ਸਵਃ ਮਃ ੪ ਕੇ ੧੭

੮. ਦੁਸਰਿਆਂ ਦੇ ਵਿਕਾਰ ਦੂਰ ਕਰਦੇ ਸਨ।

ਜਾਕਉ ਦ੍ਰਿਸ੍ਟਿ ਧਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥ [ਸਵਃ ਮਃ ੪ ਕੇ ੧-੧੪

੯. ਦਿਨ ਰਾਤ ਲਿਵ ਵਿਚ ਰਹਿੰਦੇ ਸਨ।

ਅਹਿਨਿਸਿ ਧ੍ਯਾਨ ਧਾਵੈ ਪਲਕ ਨ ਸੋਵੈ ਜੀਉ ॥ [ਸਵਃ ਮਃ ੪ ਕੇ ੧-੧੪

੧੦. ਗੁਰ ਰਾਮਦਾਸ ਦੇ ਦ੍ਵਾਰੇ ਸੰਗਤ ਕਿਕੁਣ ਭਜਨ ਬੰਦਗੀ ਕਰਦੀ ਸੀ।

ਨਿਸਿ ਬਾਸੁਰ ਏਕ ਸਮਾਨ ਧਿਆਨ [ਸਵਃ ਮਃ ੪ ਕੇ ੭-੨੭
ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੋ ॥ ਇਕਿ ਪੜਹਿ ਸੁਣਹਿ ਗਾਵਹ ਪਰਭਾਤਿਹਿ ਕਰਹਿ ਇਸ੍ਨਾਨ ॥ ਇਸ੍ਨਾਨ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧ੍ਯਾਨ ਧਰੰ ॥ ਜਗ ਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁਬਿਧਿ ਬਰਨੰ ॥ ਸਤਿਗੁਰੁ ਗੁਰੂ ਸੋਇ ਅਲਖ ਗਤਿ ਜਾਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥

[ਸਵਃ ਮਃ ੪ ਕੇ ੪-੨੪

੧੧. ਅੰਮ੍ਰਿਤ ਵੇਲੇ ਕੀਰਤਨ ਦਾ ਦੀਵਾਨ ਲਗਦਾ ਸੀ।

ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥[ਸਵਃ ਮਃ ੪ ਕੇ ੪-੨੬

੧੨. ਗੁਰੂਜੀਨੇ ਪਰਮਪਦਪਾਯਾ।

ਤੇ ਹਰਿ ਪਰਮ ਪਦੁ ਪਾਇਯਉ ॥ [ਸਾ ਮਃ ੪ ਦ ੨-੫੧

੧੩. ਗੁਰੂ ਰਾਮਦਾਸ ਜੀ ਨੇ ਸ਼ਬਦ ਦੀ ਕਮਾਈ ਤੇ ਗੁਰੂ ਸੇਵਾ ਗੁਰੂ ਅੰਗਦ ਜੀ ਵਾਙੂ ਕੀਤੀ।

ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥ ਤਾਤੇ ਗਉਹਰੁ ਗ੍ਯਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧਾਰ ਕੋ ਨਾਸ ॥ ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨ੍ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸ ॥ ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰ ਦਾਸ ਕੋ ਗੁਰੁ ਰਾਮਦਾਸੁ ॥

[ਸਵਃ ਮਃ ੪ ਕੇ ੫੫

੧੪. ਸਤਿਗੁਰੂ ਰਾਮਦਾਸ ਜੀ ਦਾ ਦਿਬ ਜਯੋਤੀ ਪ੍ਰਭਾਵ ਤੇ ਗੁਰੂ ਸਿਖਾਂ ਦਾ ਦਿਵ੍ਯ ਸੁਰੀਯੀ ਗ੍ਰਾਹਕ ਪ੍ਰੇਮ ਭਾਵ।

ਨਾਮੁ ਨਿਧਾਨੁ ਧਿਆਨ ਅੰਤਰ ਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥ ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥ ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥ ਬਿਦ੍ਮਾਨ ਗੁਰਿ ਆਪਿ ਥਪ੍ਯੋ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥ ੬ ॥ [ਸਵਃ ਮਃ ੪ ਕੇ ੬-੭੯

੧੫. ਗੁਰੂ ਰਾਮਦਾਸ ਜੀਦੇ ਦਰਸ਼ਨ ਨਾਲ ਮਨ ਖਿੜਦਾ ਸੀ।

ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥ ਸ਼ਲੋ: ਮਃ ੪ ਕੇ ੨-੫੬

੧੬. ਸ਼੍ਰੀ ਸਤਿਗੁਰੂ ਪਰਤੱਖ ਪਾਰਬ੍ਰਹਮ ਦਾ ਸਰੂਪ ਹਨ।

ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥ ਸਤਿਗੁਰੁ ਗੁਰੁ ਸੋਇ ਅਲਖ ਗਤਿ ਜਾਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥ [ਸਵਃ ਮਃ ੪ ਕੇ ੧-੩੦

੧੭. ਸ਼੍ਰੀ ਸਤਿਗੁਰੂ ਜੀ ਸੋਢੀ ਖਾਨਦਾਨ ਵਿਚੋਂ ਸਨ।

ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥ ੩॥ [ਸਵਃ ਮਃ ੪ ਕੇ-੩-੫੭

੧੮. ਆਪ ਪ੍ਰਬਲ ਵਿਕਾਰਾਂ ਦੇ ਵਿਜਈ ਹਨ।

ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜ੍ਯੋ ॥ ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜ੍ਯੋ ॥ ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥ ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁ ਪ੍ਰਸੰਨੈ ॥ ਸਿਰਿ ਆਤਪਤੁ ਸਚੋ ਤਖਤੁ ਜੋਗ ਭੋਗ ਸ੍ਰਿਜੁਤੁ ਬਲਿ ॥ ਗੁਰ ਰਾਮਦਾਸੁ ਸਚੁ ਸਲ੍ਹ ਭਣਿ ਤੂ ਅਟਲੁ ਰਾਜਿ ਅਭਰੁ ਦਲਿ ॥ ੧ ॥ [ਸਵਃ ਮਃ ੪ ਕੇ ੧-੫੯

ਸ਼੍ਰੀ ਗੁਰੂ ਅਰਜਨ ਦੇਵ ਜੀ।

੧. ਗੁਰੂ ਅਰਜਨ ਦੇਵ ਜੀ ਗੁਰੂ ਰਾਮਦਾਸ ਜੀ ਦੇ ਸਪੁੱਤ੍ਰ ਸਨ।

ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥ ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥ [ਸਵਃ ਮਃ ੫ ਕੇ

ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ ॥ ੬ ॥ [ਸਵਃ ਮਃ ੫ ਕੇ

੨. ਗੁਰੂ ਅਰਜਨਦੇਵ ਜੀ ਨੂੰ ਗੱਦੀ ਗੁਰੂ ਰਾਮਦਾਸ ਜੀ ਨੇ ਦਿੱਤੀ।

ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥ [ਸਵਃ ਮਃ ੫ ਕੇ ੭-੧੬

ਛਤ੍ਰ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥ ੨ ॥ [ਸਵਾਮਃ ੫ ਕੇ ੨-੨੧

੩. ਆਪ ਬਚਪਨ ਤੋਂ ਹੀ ਗੁਰਮਤ ਦ੍ਵਾਰਾ ਵਾਹਿਗੁਰੂ ਪ੍ਰੀਤੀ ਵਾਲੇਸੇ।

ਤੈਂ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥ [ਸਵਃ ਮਃ ੫ ਕੈ-੧

੪. ਆਪ ਰਾਜ ਜੋਗ ਦੇ ਯੋਗੀ ਰਾਜ ਸੇ।

ਗੁਰ ਅਰਜੁਨ ਕਲ੍ਹਚਰੈ ਤੈ ਰਾਜ ਜੋਗ ਰਸੁ ਜਾਣਿਅਉ।੭॥ [ਸਵਃ ਮਃ ੫ ਕੈ

੫. ਆਪ ਸਹਿਜ ਜੋਗ ਨੂੰ ਪ੍ਰਾਪਤ ਸਨ।

ਗੁਰ ਅਰਜੁਨ ਕਲ੍ਹਚਰੈ ਤੈ ਸਹਜਿ ਜੋਗੁ ਨਿਜੁ ਪਾਇਅਉ ॥ ੮॥ [ਸਵਃ ਮਃ ੫ ਕੈ

੬. ਸ਼ੁਭ ਗੁਣਾਂ ਦੇ ਧਾਰਨ ਹਾਰ ਸੇ।

ਸਤੁ ਸੰਤੋਖੁ ਧਰਿਓ ਉਰਿ ॥ [ਸਵਾਮਃ ੫ ਕੇਸ-੧੭

ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਰਮ ਸਿਉ ॥ [ਸਵਃ ਮਃ ੫ ਕੈ ੩-੧੫

੭. ਆਪ ਦੀ ਨਿਰਲੀਨਤਾ।

ਅਪਰ ਪਹੰਪਰ ਪੁਰਖ ਸਿਉ ਪ੍ਰੇਮੁ ਲਗਾਓ ਬਿਨੁ ਭਗਵੰਤ

ਰਸੁ ਨਾਹੀ ਅਉਰੈ ਕਾਮ ਸਿਉ ॥ [ਸਵਃ ਮਃ ੫ ਕੇ ੪–੧੫

ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥ [ਸਵਃਮਃ ੫ ਕੇ ੫–੧੭

੮. ਪਰ ਪੀੜਾ ਹਰਨ ਵਾਲੇ ਦਯਾਲੂ ਸੇ।

ਭਜ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥ [ਸਵਃ ਮਃ ੫ ਕੇ ੫

ਭਜ ਭੰਜਨੁ ਪਰ ਪੀਰ ਨਿਵਾਰਨੁ ਕਲਸਹਾਰੁ ਤੇਹਿ ਜਸੁ ਬਕਤਾ ॥ [ਸਵਃ ਮਃ ੫ ਕੇ ੬

ਧੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥ [ਸਵਃ ਮਃ ੫ ਕੇ ੭

੯. ਨਾਮ ਦਾਤੇ ਸਨ।

ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ ॥ ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ ॥ [ਸਵਃ ਮਃ ੫ ਕੇ ੧–੧੦

੧੦. ਅਪਣੇ ਸਮੇਂ ਗੁਰ ਅਵਤਾਰ ਤਸਲੀਮ ਕੀਤੇ ਗਏ ਸਨ।

ਤਤੁ ਬੀਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ [ਸਵਃ ਮਃ ੫ ਕੇ ੬-੧੮

੧੧. ਗੁਰਬਾਣੀ ਦਾ ਆਪ ਜੀ ਨੇ ਪ੍ਰਕਾਸ਼ ਕੀਤਾ।

ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥ [ਸਵਃ ਮਃ ੫ ਕੇ ੧

੧੨. ਜਦ ਭੀੜ ਆ ਬਣੀ ਤੇ ਅਕਹਿ ਤੇ ਅਸਹਿ ਕਸ਼ਟ ਲਾਹੌਰ ਵਿਚ ਸਹਾਰੇ ਤੇ ਬੇਖੌਫ ਰਹੇ ਭਾਈ ਗੁਰਦਾਸ ਜੀ ਵਰਗੇ ਨਿਕਟ ਵਰਤੀ ਤੇ ਸੰਤ ਗੁਰਮੁਖ ਸਾਖ ਭਰਦੇ ਹਨ*।

ਸਬਦੁ ਸੁਰਤ ਲਿਵ ਮਿਰਗ ਜਿਉਂ ਭੀੜ ਪਈ ਚਿਤ ਅਵਰ ਨ ਆਣੀ ॥ ਚਰਨ ਕਵਲ ਲਿਵ ਭਵਰ ਜਿਉਂ ਸੁਖ ਸੰਪਟ ਵਿਚ ਰੈਣ ਵਿਹਾਣੀ ॥ ਗੁਰ ਉਪਦੇਸ ਨ ਵਿਸਰੈ ਬਾਂਬੀਹੇ ਜਿਉ ਆਖਿ ਵਖਾਣੀ ॥ ਗੁਰਮੁਖ ਸੁਖ ਫਲ ਪ੍ਰੇਮ ਰਸ ਸਹਿਜ ਸਮਾਧਿ ਸਾਧ ਸੰਗ ਜਾਣੀ ॥ ਗੁਰ ਅਰਜਨ ਵਿਟਹੁ ਕੁਰਬਾਣੀ ॥ [ਭਾਃ ਗੁਃ ਵਾਃ ੨੪–੨੫

ਇਸੀ ਤਰ੍ਹਾਂ ਟਿੱਕੇ ਦੀ ਵਾਰ ਵਿਚ ਸੱਤੇ ਬਲਵੰਡ ਨੇ ਇਨ੍ਹਾਂ ਉਪਰਲੀਆਂ ਗੱਲਾਂ ਦੀ ਸਾਖ ਭਰੀ ਹੈ। ਪੰਜਵੇਂ ਸਤਿਗੁਰਾਂ ਤਕ ਤਾਂ ਸਾਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਇਸ ਤਰ੍ਹਾਂ ਦੇ ਇਤਿਹਾਸਿਕ ਹਾਲਾਤ ਮਿਲ ਜਾਂਦੇ ਹਨ। ਭਾਈ ਗੁਰਦਾਸ ਜੀ ਇਸੀ ਤਰ੍ਹਾਂ ਛੇਆਂ ਸਾਹਿਬਾਂ ਦੇ ਹਾਲਾਤ ਦੇਂਦੇ ਹਨ। ਅਤੇ ਸ਼੍ਰੀ ਆਦਿ ਗੁਰੂ ਜੀ ਦੇ ਸਫਰ ਦੇ ਸੰਖੇਪ ਹਾਲ ਆਪ ਨੇ ਸੁਹਣੇ ਦਿੱਤੇ ਹਨ। ਤੀਸਰੇ ਤੋਂ ਛੇਵੇਂ ਸਾਹਿਬਾਂ ਤਕ ਦੇ ਹਾਲਾਤ ਉਨ੍ਹਾਂ ਨੇ ਆਪ ਤੱਕੇ ਹਨ ਤੇ ਬਾਕੀ ਬਾਬਾ ਬੁੱਢਾ ਜੀ ਆਦਿਕ ਨਿਕਟ ਵਰਤੀਆਂ ਤੋਂ ਸੁਣੇ ਹਨ, ਕਿਉਂਕਿ ਭਾਈ ਗੁਰਦਾਸ ਤੀਸਰੇ ਸਾਹਿਬਾਂ ਵੇਲੇ ਚਰਨ ਸ਼ਰਨ ਆਏ ਸੇ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਤੋਂ ਤੀਸਰੇ ਸਾਹਿਬਾਂ ਦੇ ਗੱਦੀ ਬੈਠਣ ਤਕ ੧੨ ਯਾ ੧੩ ਵਰ੍ਹੇ ਦੀ ਹੀ ਵਿੱਥ ਹੈ†; ਭਾਈ ਗੁਰਦਾਸ ਜੀ ਛੇਵੇਂ

*ਅੰਤੇ ਪਦ ਬਾਬਤ ਗੁਰੂ ਜੀ ਦਾ ਆਪਣਾ ਵਾਕ ਹੈ:–ਜਹਿ ਭਉ ਨਾਹੀ ਤਹਾ ਆਸਨੁ ਬਾਧਿਓ ॥ ਗਉਃ ਮਃ ੫

†ਭਾਈ ਗੁਰਦਾਸ ਜੀ ਦੀ ਪਹਿਲੀ ਵਾਰ ਦਾ ਬਹੁਤ ਸਾਰਾ ਹਿੱਸਾ ਪਹਿਲੇ ਪਾਤਸ਼ਾਹ ਦੇ ਇਤਿਹਾਸ ਨਾਲ ਭਰਪੂਰ ਹੈ, ਜਿਸ ਵਿਚ ਸ਼੍ਰੀ ਸਤਿਗੁਰੂ ਜੀ ਦੇ ਅਵਤਾਰ ਦਾ ਕਾਰਨ, ਅਵਤਾਰ ਪ੍ਰਗਟਨਾ:, ਪ੍ਰਚਾਰ ਤੇ ਦੇਸ਼ਾਂ ਮੁਲਕਾਂ ਵਿਚ ਫਿਰਨਾ ਆਦਿਕ ਸੰਖੇਪ ਹਾਲਾਤ ਹਨ।

ਸਾਹਿਬਾਂ ਦੇ ਸਮੇਂ ਤਕ ਚਿਰ ਜੀਵੇ ਤੇ ਉਨ੍ਹਾਂ ਦੇ ਸਮੇਂ ਸਮਾਏ। ਪ੍ਰਸਿੱਧ ਭਾਈ 'ਸੁਥਰਾ' ਜੀ ਤੇ ਭਾਈ 'ਸਾਧੂਜਨ' ਜੀ ਛੇਵੇਂ ਸਤਿਗੁਰਾਂ ਦੇ ਸਮੇਂ ਗੁਰਮੁਖ ਸਿੱਖ ਹੋਏ ਹਨ। ਦੋਇ ਵਿਦਵਾਨ ਤੇ ਕਵੀ ਤੇ ਜਗਜਾਸੂ ਸਨ, ਛੇਵੇਂ ਗੁਰੂ ਜੀ ਤੋਂ ਸ਼ਾਂਤੀ ਨੂੰ ਪ੍ਰਾਪਤ ਹੋਕੇ ਗੁਰਮੁਖ ਪਦ ਨੂੰ ਅੱਪੜੇ ਸੇ। ਦੋਹਾਂ ਗੁਰਮੁਖਾਂ ਨੇ ਛੇਵੇਂ ਗੁਰਾਂ ਬਾਬਤ ਇਸ ਤਰ੍ਹਾਂ ਦੇ ਨਿਜ ਤਜਰਬੇ ਲਿਖੇ ਹਨ।

ਸਤਿਗੁਰ ਸਰਨੀ ਆਇਕੈ ਮਿਟ ਗਇਆ ਆਵਣ ਜਾਣਾ। ਦੁਖ ਸੁਖ ਕਦੇ ਨ ਵਿਆਪਈ ਮਿਟੀ ਜਮ ਕਾਣਾ। ਨਰਕ ਸੁਰਗ ਬੈਕੁੰਠ ਤਜ ਨਿਰਭਉ ਪਰ ਜਾਣਾ। ਜਿਥੇ ਵਸਣ ਨਿਰੰਜਨਾ ਉਹ ਦਿਤਾ ਸੁ ਥਾਨਾ। [ਭ ਰ ਸਥਰਾ ੭

ਪਾਪਾਂ ਦੀ ਨਿਤ ਪੜਦਾ ਪੱਟੀ। ਬਹਿੰਦਾ ਕੂੜ ਕਪਟ ਦੀ ਹੱਟੀ। ਸਤਿਗੁਰ ਮੇਰੇ ਦੁਰਮਤ ਕੱਟੀ ਹਉ ਨਰਕਉਂ ਪਕੜ ਨਿਕਾਲਿਆ ॥ ੨ ॥ ਸਤਿਗੁਰ ਤੇਰੀ ਅਚਰਜ ਲੀਲਾ। ਵਸਗਤ ਕੀਤੇ ਤੁਧ ਪੰਚ ਬਖੀਲਾ ॥ ੮ ॥ ਤੇਰੀ ਸਮਸਰ ਕੋਈ ਅਵਰ ਨ ਦੂਜਾ ਮੈਂ ਭੂ ਮੰਡਲ ਭਾਲਿਆ ॥੧੦॥ ਸਿਮਰੇ ਸਿਮਰ ਸਿਮਰ ਸੁਖ ਪਾਵੈ ਹਰਿ ਰਸ ਦੇ ਮਤਵਾਲਿਆ ॥੯॥ ਸਤਿਗੁਰ ਜੁਗਤਿ ਮੁਕਤਿ ਕਾ ਦਾਤਾ। ਗੁਣ ਨਿਧ ਅਗਮ ਨਿਗਮ ਦਾ ਗਿਆਤਾ। ਸੁਧ ਰਿਦੇ ਨਿਰਮਲ ਰੰਗ ਰਾਤਾ ਸਾਹਿਬ ਆਪ ਸਵਾਰਿਆ ॥ ੧੪ ॥ ਦਾਰਿਦ ਭੰਜਨ ਦਰਸਨ ਤੇਰਾ ॥ ੧੫ ॥ ਪਲ ਮਹਿ ਪਰਮੇਸੁਰ ਸੰਗ ਜੋੜਹਿ ॥ ੧੬ ॥ (ਹਉ) ਕਾਮੀ ਕ੍ਰੋਧੀ ਮਤਿ ਕਾ ਹੀਨਾ। ਕਰਿ ਕਿਰਪਾ ਸਾਧੂ ਜਨ ਕੀਨਾ ॥ ੧੮ ॥ [ਸਾਧੂ ਜਨ

ਭਾਈ ਨੰਦ ਲਾਲ ਜੀ ਦਸਮੇਂ ਗੁਰੂ ਸਾਹਿਬਾਂ ਨੂੰ ਮਿਲੇ ਤੇ ਆਪ ਨੂੰ ਸੱਤਵੇਂ ਅੱਠਵੇਂ ਨੌਵੇਂ ਸਾਹਿਬਾਂ ਦੇ ਹਾਲਾਤ ਜਾਣਨ ਵਾਸਤੇ ਨੇੜੇ ਤੋਂ ਨੇੜੇ ਦੇ ਉਸ ਸਮੇਂ ਦੇ ਸਿਖ ਮਿਲੇ ਤੇ ਦਸਮੇਂ ਗੁਰੂ ਸਾਹਿਬ ਤੋਂ ਆਪ ਨੂੰ ਸਭ ਕੁਛ ਸੁਣਨੇ ਦਾ ਅਵਸਰ ਮਿਲਿਆ। ਭਾਈ ਨੰਦ ਲਾਲ ਜੀ ਸਿੱਖ ਘਰਾਣੇ ਵਿਚ ਵਿਆਹੇ ਸੇ, ਮਗਰੋਂ ਆਪ ਸਿਖ ਹੋ ਗਏ ਤੇ ਦਸਮੇਂ ਗੁਰਾਂ ਦੇ ਪਾਸ ਰਹੇ ਸਨ। ਸਿਖ ਆਪ ਬੜੀ ਤਲਾਸ਼, ਅਜ਼ਮਾਇਸ਼ ਤੇ ਖੋਜ ਬਾਦ ਹੋਏ ਸਨ। ਹੁਣ ੬ ਤੋਂ ਦਸਮੇਂ ਸਾਹਿਬਾਂ ਤਕ ਸਾਨੂੰ ਜੋ ਉਗਾਹੀ ਮਿਲਦੀ ਹੈ ਸੰਖੇਪ ਮਾਤ੍ਰ ਇਸ ਪ੍ਰਕਾਰ ਹੈ:—

ਸ਼੍ਰੀ ਗੁਰੂ ਹਰਿਗੋਵਿੰਦ ਜੀ।

੧. ਗੁਰੂ ਹਰਿ ਗੋਬਿੰਦ ਜੀ ਗੁਰੂ ਅਰਜਨ ਦੇਵ ਜੀ ਦੇ ਸਪੁੱਤ੍ਰ ਸੇ।

ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥ [ਆ'ਸਾ ਮ: ੫
ਹਰਿ ਗੋਬਿੰਦੁ ਰਖਿਓ ਪਰਮੇਸਰਿ ਅਪਨੀ ਕਿਰਪਾ ਧਾਰਿ ॥
[ਗੂਜਰੀ ਮ: ੫
ਵਡੀ ਆਰਜਾ ਹਰਿ ਗੋਬਿੰਦ ਕੀ ਸੁਖ ਮੰਗਲ ਕਲਿਆਣ ਬੀਚਾਰਿਆ ॥ [ਬਿਲਾਵਲ ਮ: ੫

੨. ਛੇਵੇਂ ਗੁਰੂ ਜੀ ਪਹਿਲੇ ਪੰਜ ਗੁਰਾਂ ਦੀ ਹੀ ਗੱਦੀ ਪਰ ਬੈਠੇ।

ਪੰਜ ਪਿਆਲੇ ਪੰਜ ਪੀਰ ਛਠਮ ਪੀਰ ਬੈਠਾ ਗੁਰ ਭਾਰੀ ॥
[ਭ: ਗੁ: ਦਾ: ੧੭੪੯

੩. ਗੁਰ ਹਰਿ ਗੋਬਿੰਦ ਜੀ ਗੁਰੂ

ਹਰਿ ਗੋਬਿੰਦ ਗੁਰ ਅਰਜਨਹੁ ਗੁਰ ਗੋਬਿੰਦ ਨਾਉ

ਅਰਜਨ ਦੇਵ ਜੀ ਤੋਂ ਹੋਏ ਤੇ ਓਹ ਪੰਜਵੇਂ ਪਾਤਸ਼ਾਹ ਦਾ ਹੀ ਸਰੂਪ ਸੇ।

ਸਦਵਾਯਾ ॥
ਅਰਜਨ ਕਾਇਆਂ ਪਲਟਕੈ ਮੂਰਤਿ ਹਰਿਗੋਬਿੰਦ ਸਵਾਰੀ॥
[ਭਾ: ਗੁ: ਵਾ: ੧-੪੯

੪. ਗੁਰੂ ਹਰਿ ਗੋਬਿੰਦ ਪੰਜਵੇਂ ਗੁਰਾਂ ਦੇ ਸਿੱਖ ਸੇ।

ਗੁਰ ਸਿਖ ਹਰਿ ਗੋਬਿੰਦ ਨ ਲੁਕੈ ਲੁਕਾਇਆ।
[ਭਾ: ਗੁ: ਵਾ: ੨੦-੧

੫. ਗੁਰੂ ਹਰਿ ਗੋਬਿੰਦ ਜੀ ਦੈਵੀ ਗੁਣਾਂ ਵਿਚ ਆਪਣੇ ਪਿਤਾ ਗੁਰੂ ਦਾ ਸਰੂਪ ਸੇ।

ਪਾਰਬ੍ਰਹਮ ਪੂਰਨ ਬ੍ਰਹਮ ਸਤਿਗੁਰ ਆਪੇ ਆਪ ਉਪਾਇਆ॥ ਗੁਰ ਗੋਵਿੰਦ ਗੋਵਿੰਦ ਗੁਰ ਜੋਤਿ ਇੱਕ ਦੁਇ ਨਾਂਵ ਧਰਾਇਆ ॥ ਪੁਤ ਪਿਅਹੁੰ ਪਿਉ ਪੁਤ ਤੇ ਵਿਸਮਾਦਹੁ ਵਿਸਮਾਦ ਕਰਾਇਆ।.....ਹਰਿ ਗੋਵਿੰਦ ਗੁਰੂ ਗੁਰ ਭਾਇਆ ॥੨੪॥
[ਭਾ: ਗੁ: ਵਾ: ੨੪

੬. ਸਤਿਗੁਰਾਂ ਵਾਲੇ ਸਾਰੇ ਚਿੰਨ੍ਹ ਤੇ ਗੁਣ ਗੁਰੂ ਹਰਿ ਗੋਬਿੰਦ ਜੀ ਵਿਚ ਸੇ।

ਹਰਖਹੁੰ ਸੋਗਹੁੰ ਬਾਹਿਰਾ ਹਰਣ ਭਰਣ ਸਮਰੱਥ ਸਰੰਦਾ ॥ ਰਸ ਕਸ ਰੂਪ ਨ ਰੇਖ ਵਿਚ ਰਾਗ ਰੰਗ ਨਿਰਲੇਪ ਰਹੰਦਾ ॥ ਗੋਸ਼ਟ ਗਯਾਨ ਅਗੋਚਰਾ ਬੁਧਿ ਬਲ ਬਚਨ ਬਿਬੇਕ ਨ ਛੰਦਾ॥ ਗੁਰ ਗੋਵਿੰਦ ਗੋਵਿੰਦ ਗੁਰੂ ਹਰਿਗੋਵਿੰਦ ਸਦਾ ਵਿਗਸੰਦਾ ॥ ਅਚਰਜ ਨੋ ਅਚਰਜ ਮਿਲੈ ਵਿਸਮਾਦੇ ਵਿਸਮਾਦ ਮਿਲੰਦਾ ॥ ਗੁਰਮੁਖ ਮਾਰਗ ਚੱਲਣਾ ਖੰਡੇ ਧਾਰ ਕਾਰ ਨਿਬਹੰਦਾ ॥ ਗੁਰਸਿਖ ਲੈ ਗੁਰ ਸਿਖ ਚਲੰਦਾ ॥੨੧॥
[ਭਾ: ਗੁ: ਵਾ: ੨੬

੭. ਆਪ ਜੋਧੇ ਤੇ ਸੂਰਮੇ ਸੇ ਪਰਉਪਕਾਰ ਹਿਤ।

ਦਲ ਭੰਜਨ ਗੁਰ ਸੂਰਮਾ ਵਡ ਜੋਧਾ ਬਹੁ ਪਰ ਉਪਕਾਰੀ।
[ਭਾ: ਗੁ: ਵਾ: ੧-੪੯

੮. ਭਾਵੇਂ ਜੋਧੇ ਸੇ ਪਰ ਸੇ ਤੁਰੀਆ ਪਦ ਅਸਥਿਤ, ਪਰਮਤੱਤ੍ਵ ਨਾਲ ਲੀਨ।

ਦਸਤਗੀਰ ਹੁਇ ਪੰਜ ਪੀਰ ਹਰਿ ਗੁਰੂ ਹਰਿ ਗੋਬਿੰਦ ਅਤੋਲਾ ॥ ਦੀਨ ਦੁਨੀ ਦਾ ਪਾਤਸਾਹ ਪਾਤਿਸਾਹਾਂ ਪਤਸਾਹ ਅਡੋਲਾ ॥ ਪੰਜ ਪਿਆਲੇ ਅਜਰ ਜਰਿ ਹੁਇ ਮਸਤਾਨ ਸੁਜਾਣ ਵਿਚੋਲਾ ॥ ਤੁਰੀਆ ਚੜ੍ਹ ਜਿਣ ਪਰਮ ਤੱਤ ਛਿਅ ਵਰਤਾਰੇ ਕੋਲੋ ਕੋਲਾ ॥ ਛਿਅ ਦਰਸ਼ਨ ਛਿਅ ਪੀੜੀਆਂ ਇਕਸ ਦਰਸਨ ਅੰਦਰ ਗੋਲਾ। ਜਤੀ ਸਤੀ ਸੰਤੋਖੀਆਂ ਤ੍ਰਿੰਧ ਨਾਥ ਅਵਤਾਰ ਵਿਰੋਲਾ। ਗਜਾਰਹ ਰੁਦ੍ ਸਮੁੰਦ੍ ਵਿਚ ਮਰ ਜੀਵੇ ਤਿਸ ਰਤਨ ਅਮੋਲਾ। ਬਾਰਹ ਸੋਲਾ ਮੇਲ ਕਰ ਵੀਹ ਇਕੀਹ ਚੜਾਉ ਹਿੰਡੋਲਾ। ਅੰਤਰਜਾਮੀ ਬਾਲਾ ਭੋਲਾ।
[ਭਾ: ਗੁ: ਵਾ ੩੯-੪

੯ ਗੁਰੂ ਜੀ ਨੇ ਰੂਹਾਨੀਅਤ ਤੇ

ਧਰਮਸਾਲ ਕਰ ਬਹੀਦਾ ਇੱਕਤ ਥਾਂ ਨ ਟਿਕੇ

ਬੀਰ ਰਸ ਇਕੱਠੇ ਕੀਤੇ, ਇਹ ਇਕ ਭਾਰੀ ਕਮਾਲ ਹੈ, ਇਸ ਪਰ ਉਸ ਸਮੇਂ ਬੀ ਸੰਸੇ ਹੋਏ ਕਿਉਂ ਜੋ ਇਸ ਨੂੰ ਸਮਝਣਾ ਕਠਨ ਹੈ । ਸੋ ਭਾਈ ਗੁਰਦਾਸ ਜੀ ਲੋਕਾਂ ਦੇ ਸੰਸੇ ਐਉਂ ਦਸਦੇ ਹਨ:—

ਟਿਕਾਇਆ ॥ ਪਾਤਸ਼ਾਹ ਘਰ ਆਂਵਦੇ ਗੜ੍ਹ ਚੜ੍ਹਿਆ ਪਤਿਸ਼ਾਹ ਚੜ੍ਹਾਇਆ ॥ ਉੱਮਤ ਮਹਿਲ ਨ ਪਾਂਵਦੀ ਨੱਠਾ ਫਿਰੈ ਨ ਭਰੈ ਭੜਾਇਆ ॥ ਮੰਜੀ ਬਹਿ ਸਿੰਞਦਾ ਕੁਤੇ ਰਖਿ ਸ਼ਿਕਾਰ ਖਿਲਾਇਆ॥ਬਾਣੀ ਕਰ ਸੁਣ ਗਾਂਵਦਾ ਕਥੈ ਨ ਸੁਣੈ ਨ ਗਾਵ ਸੁਣਾਇਆ ॥ ਸੇਵਕ ਪਾਸ ਨ ਰਖੀਅਨਿ ਦੇਖੀ ਦੁਸ਼ਟ ਆਗੂ ਮੁਹਿ ਲਾਇਆ ॥ ਸੱਚ ਨ ਲੁਕੈ ਲੁਕਾਇਆ ਚਰਣ ਕਵਲ ਸਿਖ ਭਵਰ ਲੁਭਾਇਆ॥ ਅੱਜਰ ਜਰੈ ਨ ਆਪ ਜਣਾਇਆ ॥੨੪॥

[ਵਾ: ਭਾ ਗੁ: ੨੬

੧੦. ਇਨ੍ਹਾਂ ਸੰਸਿਆਂ ਦੀ ਨਵਿਰਤੀ ਲਈ ਭਾਈ ਜੀ ਅਗਲੀਆਂ ਪੌੜੀਆਂ ਵਿਚ ਦਸਦੇ ਹਨ ਕਿ ਗੁਰੂ ਜੀ ਨੇ ਸਤਿਸੰਗ ਦੇ ਗਿਰਦੇ ਬੀਰ ਰਸ ਦੀ ਵਾੜ ਲਾਈ ਹੈ ।

*ਖੇਤੀਵਾੜ ਸੁ ਢਿੰਗਰੀ ਕਿੱਕੁਰ ਆਸ ਪਾਸ ਜਿਉਂ ਬਾਗੋ॥ ਸੱਪ ਲਪੇਟੇ ਚੰਨਣੋ ਬੂਹੇ ਜੰਦਾ ਕੁੱਤਾ ਜਾਗੋ ॥ ਕਵਲੇ ਕੰਡੇ ਜਾਣੀਅਨ ਸਜਾਣਾ ਇਕ ਕੋਈ ਵਿਚ ਫਾਗੋ ॥ ਜਿਉਂ ਪਾਰਸ ਵਿਚ ਪੱਥਰਾਂ ਮਣੀ ਮਸਤਕ ਜਿਉਂ ਕਾਲੈ ਨਾਗੋ ॥ ਰਤਨ ਸੋਹੈ ਗਲ ਪੋਤ ਵਿਚ ਮੋਗਲ ਬੱਧਾ ਕਚੇ ਧਾਗੋ ॥ ਭਾਵ ਭਗਤਿ ਭੁਖ ਜਾਇ ਘਰ ਬਿਦਰ ਖਵਾਲੇ ਪਿੰਨੀ ਸਾਗੋ ॥ ਚਰਣ ਕਵਲ ਗੁਰ ਸਿਖ ਭਉਰ ਸਾਧ ਸੰਗਤ ਸਹਲੰਗ ਸਭਾਗੋ ॥ ਪਿਰਮ ਪਿਆਲੇ ਦੁਤਰੁ ਝਾਗੋ ॥੨੫॥

[ਵਾ ੩, ਤੁ: ੨੯

੧੧. ਗੁਰੂ ਹਰਿਗੋਬਿੰਦ ਜੀ ਮੀਰੀ ਪੀਰੀ ਦੋਹਾਂ ਵਿਚ ਕਾਮਲ ਹਨ:-

ਹਮ ਅਜ਼ ਫਕਰ ਹਮ ਸਲਤਨਤ ਨਾਮਵਰ ।
ਬ ਫ਼ੁਰਮਾਨੇ ਓ ਜੁਮਲਾ ਜ਼ੇਰੋ ਜ਼ਬਰ† ।

[ਭਾ ਕੰ ਛਾ ਸ: ਛਾਮ

੧੨. ਵਾਹਿਗੁਰੂ ਦੀ ਮਿਹਰ ਦਾ ਸਰੂਪ ਹਨ ਤੇ ਪੁਰਸ਼ੋਤਮਾਂ ਤੋਂ ਉੱਚੇ ਹਨ ।

ਵਜੂਦਸ਼ ਸਰਾਪਾ ਕਰਮ ਹਾਇ ਹੱਕ੍ ।
ਜ਼ਿ ਖ਼ਾਸਾਂ ਰਬਾਇੰਦਹ ਗੋਏ ਸਬਕ਼‡ ।

[ਭਾ: ਕੰ ਛਾ: ਸ: ਛਾਮ

੧੩. ਸੂਰ ਬੀਰ ਹਨ ।

ਤੇਗ਼ਸ਼ ਦੁਸ਼ਮਨ ਅਫ਼ਗਨ ਵ ਤੀਰਸ਼ ਖ਼ਾਰਾ ਸ਼ਿਕਨ§ ।

[ਭਾ: ਕੰ: ਛਾ: ਸ: ਛਾਮ

---

*ਇਹ ੨੫ ਵੀਂ ਪਉੜੀ ਹੈ ੨੬ ਵਾਰ ਦੀ. ਇਥੋਂ ਲੈਕੇ ਵਾਰ ਦੇ ਅੰਤ ਤਕ ਇਹੋ ਭਾਵ ਹੈ, ਕਿ ਏਹ ਸਤਿਗੁਰੂ ਜੀ ਬੀ ਉਹਨਾਂ ਹੀ ਗੁਣਾਂ, ਸੁਭਾਵਾ, ਅਵਸਥਾ ਤੇ ਆਤਮਕ ਪਦਵੀ ਦੇ ਮਾਲਿਕ ਹੋਨ ਜੈਸੇ ਪਹਿਲੇ ਸਨ ।

†ਅਰਥ—ਫਕੀਰੀ ਤੇ ਰਾਜ ਦੁਹਾਂ ਵਿਚ ਪ੍ਰਸਿੱਧ ਹਨ ਤੇ ਹੋਰਲੇ ਉਪਰਲੇ ਉਨ੍ਹਾਂ ਦੇ ਹੁਕਮ ਵਿਚ ਹਨ ।

‡ਅਰਥ—ਉਸ ਦਾ ਵਜੂਦ ਸਿਰ ਤੋਂ ਪੈਰਾਂ ਤੀਕ ਰੱਬੀ ਬਖਸ਼ਸ਼ਾਂ ਦਾ, ਸਭ ਖਾਸ ਲੋਕਾਂ (ਰੱਬੀ ਲੋਕਾਂ) ਤੋਂ ਵਧ ਜਾਣ ਵਾਲਾ (ਵੱਡਾ) ਹੈ ।

§ਤਲਵਾਰ ਉਹਨਾਂ ਦੀ ਵੈਰੀ ਨੂੰ ਭੇਗਣ ਵਾਲੀ ਤੇ ਤੀਰ ਪੱਥਰਾਂ ਨੂੰ ਤੋੜਨ ਵਾਲਾ ਹੈ ।

ਸ਼੍ਰੀ ਗੁਰੂ ਹਰਿ ਰਾਇ ਜੀ।

੧. ਪਾਤਸ਼ਾਹ ਤੇ ਸੰਤ ਦੋਵੇਂ ਗੁਣਾਂ ਵਾਲੇ ਹੈਨ ਸੱਤਵੇਂ ਗੁਰੂ ਜੀ।

ਹਕ ਪਰਵਰ ਹਕ ਕੇਸ਼ ਗੁਰੁ ਕਰਤਾ ਹਰਿ ਰਾਇ।
ਸਲਤਨਤ ਹਮ ਦਰਵੇਸ਼ ਗੁਰੁ ਕਰਤਾ ਹਰਿ ਰਾਇ*।
[ਭਾ: ਨੰਦ ਭਾ: ਸ: ਹਫਤਮ

ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ।

੧. ਬਜ਼ੁਰਗੀ ਤੇ ਬਖਸ਼ਿਸ਼ ਦਾ ਸਰੂਪ ਹੈਨ।
੨. ਕਰਾਮਾਤ ਵਾਲੇ ਹਨ।

ਗੁਰੂ ਹਰਿ ਕ੍ਰਿਸ਼ਨ ਆਂ ਹਮਾ ਫਜ਼ਲੋ ਜੂਦ। ਹਕਸ਼ ਅਜ਼ ਹਮਾ ਖਾਸਗਾਂ ਬਰ ਸਤੂਦ†। [ਭਾ: ਨੰ: ਭਾ: ਸ: ਹਸ਼ਤਮ
ਇਅਜਾਜ਼ੇ ਕੁਦਸੀਅਸ਼ ਸ਼ੁਹਰਾ ਆਫਾਕ‡।
[ਦਾ: ਨੰ: ਭਾ: ਸ: ਹਸ਼ਤਮ

ਸ਼੍ਰੀ ਗੁਰੂ ਤੇਗ਼ ਬਹਾਦਰ ਜੀ।

੧. ਨੌਵੇਂ ਸਤਿਗੁਰੂ ਜੀ ਦਾ ਅਪਣਾ ਵਾਕ ਹੈ-'ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨਿ' ਆਪ ਨੇ ਜਦ ਧਰਮ ਹੇਤ ਸੀਸ ਦਿੱਤਾ ਤਾਂ ਆਪ ਦੀ ਕਰਨੀ ਕਹਿਣੀ ਦੀ ਏਕਤਾ ਸਫੁਟ ਦਿੱਸ ਪਈ। ਜੈਸਾ ਕਿ ਦਸਮੇਸ਼ ਜੀ ਨੇ ਆਪ ਸਾਖ ਭਰੀ ਹੈ:—
੨. ਪਰਮੇਸ਼ੁਰ ਦੇ ਪਿਆਰ ਵਿਚ ਸਭ ਤੋਂ ਵਡੇ ਹੈਨ।
੩. ਭਾਣਾ ਮੰਨਣ ਵਾਲੇ ਤੇ ਤਾਣ ਹੁੰਦੇ ਨਿਤਾਣੇ ਰਹਿਣ ਵਾਲੇ।
੪. ਵਾਹਿਗੁਰੂ ਜੀ ਨਾਲ ਅਭੇਦ ਹਨ।

ਸਾਧਨ ਹੇਤ ਇਤੀ ਜਿਨਿ ਕਰੀ।
ਸੀਸ ਦੀਆ ਪਰ ਸੀ ਨ ਉਚਰੀ ॥੧੩॥ [ਬਚਿਤ੍ਰ ਨਾ: ਧਿ: ੫
ਅਫਸਰ ਬਰਗੁਜ਼ੀਦਾਨੇ ਖਾਸ ਵ ਤਾਜੇ ਹਕ ਪਰਵਰਾਨਿ ਹਕੀਕਤ ਇਖ਼ਤਸਾਸ§। [ਸਭ: ਨਾਮ
ਬਾਵਜੂਦ ਕਦਰੇ ਕੁਦਰਤੇ ਵਾਲਾ ਸਰਨਿਹਾਦਹਏ ਤਸਲੀਮੋ ਰਜ਼ਾ ਵ ਪਿਨਹਾਂ ਸਾਜ਼ੇ ਅਜ਼ਮਤ ਵ ਅਜਲਾਲ ਕੁਬਰਾ¶। [ਭਾ: ਨੰ: ਭਾ: ਸ: ਨਾਮ
ਕਾਇਮ ਬਿੱਜ਼ਾਤੇ ਹਕੁੱਲਕਦੀਮ()। [ਭਾ: ਨੰ: ਭਾ: ਸ: ਨਾਮ

*ਸਚਪਾਲਣ ਵਾਲੇ, ਸਚ ਜਿਨ੍ਹਾਂ ਦਾ ਮਜ਼ਹਬ ਹੈ, ਪਾਤਸ਼ਾਹ ਭੀ ਹਨ ਤੇ ਦਰਵੇਸ਼ ਭੀ ਹਨ ਸ੍ਰੀਕਰਤਾ ਹਰਿਰਾਇ ਜੀ। †ਗੁਰੂ ਹਰਿਕ੍ਰਿਸ਼ਨ ਜੀ ਸਮੂਹ ਬਜ਼ੁਰਗਾਂ ਤੇ ਬਖਸ਼ਸ਼ਾਂ ਦਾ ਵਜੂਦ ਹਨ। ਆਪ ਰੱਬ ਨੇ ਉਨ੍ਹਾਂ ਨੂੰ ਸਾਰਿਆਂ ਖਾਸਾਂ (ਖਾਸ ਲੋਕਾਂ) ਤੋਂ ਸਲਾਹਿਆ। ‡ਉਸਦੀ ਪਵਿੱਤ੍ਰ ਕਰਾਮਾਤ ਜਗਤ ਪ੍ਰਸਿੱਧ ਹੈ।
§ਚੁਣੇ ਹੋਏ ਖਾਸ ਲੋਕਾਂ ਦਾ ਸਰਦਾਰ ਤੇ ਹਕਾਕਤ ਦੀ ਖਾਸੀਅਤ ਵਾਲਿਆਂ ਦਾ ਸਿਰਤਾਜ।
¶ਭਾਕਤ ਦੇ ਹੁੰਦਿਆਂ ਸੁੰਦਿਆਂ ਰਬ ਦੀ ਰਜ਼ਾ ਅਗ ਸਿਰ ਨਿਵਾਉਣ ਵਾਲਾ ਅਤੇ ਆਪਣੀ ਵਡੀ ਬਜ਼ੁਰਗੀ ਤੇ ਅਜ਼ਮਤ ਨੂੰ ਛੁਪਾਉਣ ਵਾਲਾ। ()ਕਦੀਮੀ ਰੱਬਦਾ ਜ਼ਾਤ ਨਾਲ ਕਾਇਮ ਜ਼ਾਤ ਸਾਈਂ ਨਾਲ ਅਭੇਦ।

੫. ਦਿੱਲੀ ਵਿਚ ਸੀਸ ਦਿੱਤਾ ਧਰਮ ਹੇਤ।	ਠੀਕਰਿ ਫੋਰਿ ਦਿਲੀਸ ਸਿਰਿ ਪ੍ਰਭ ਪੁਰ ਕੀਆ ਪਯਾਨ ॥ ਤੇਗ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ ॥ ੧੫ ॥ [ਬਚਿਤ੍ਰ ਨਾ: ਪਿ ੫।

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ।

ਬਚਿਤ੍ਰ ਨਾਟਕ ਵਿਚੋਂ ਸਾਨੂੰ ਦਸਮ ਗੁਰੂ ਜੀ ਦਾ ਆਪਣਾ ਲਿਖਜਾ ਇਤਿਹਾਸ ਮਿਲਦਾ ਹੈ, ਜਿਸ ਵਿਚ ਉਨ੍ਹਾਂ ਦੀ ਤਪੱਸਜਾ ਤੇ ਰਬ ਵਲੋਂ ਸਰਫਰਾਜ਼ੀ ਤੇ ਜਗਤ ਤੇ ਆਉਣਾ ਤੇ ਧਰਮ ਦਾ ਮਾਰਗ ਚਲਾਉਣਾ, ਗੁਰ ਅਵਤਾਰ ਆਦਿ ਸਾਰੇ ਹਾਲਾਤ ਮਿਲਦੇ ਹਨ। ਉਹ ਮਾਨੋਂ ਕੁਝ ਬਰਸਾਂ ਦੀ ਅਪਣੀ ਸ੍ਵੈ ਲਿੱਖਤ ਜੀਵਨੀ ਹੈ। ਆਪ ਦੀਆਂ ਉੱਚ ਕਰਨੀਆਂ ਤੇ ਆਪਾਵਾਰ ਕੁਰਬਾਨੀਆਂ ਦਾ ਇਤਿਹਾਸ ਇਸ ਗ੍ਰੰਥ ਵਿਚੋਂ ਤੇ ਹੋਰ ਜ਼ਫਰਨਾਮੇਂ ਵਿਚੋਂ ਚਮਕੌਰ ਦੇ ਸਾਕੇ ਆਦਿ ਦੇ ਹਾਲ ਮਿਲ ਜਾਂਦੇ ਹਨ। ਦੇਖੋ ਬਚਿੱਤ੍ਰਨਾਟਕ ਤੇ ਜ਼ਫ਼ਰਨਾਮਾ।

ਭਾਈ ਨੰਦ ਲਾਲ ਜੀ ਦੀ ਚਸ਼ਮਦੀਦ ਉਗਾਹੀ ਇਉਂ ਹੈ:—

੧. ਦਸਮੇ ਗੁਰੂ ਜੀ ਨਵਾਂ ਦਾ ਰੂਪ ਹਨ।	ਜਲਵਾ ਆਰਾਏ ਆਂ ਨੁਹ ਮਸ਼ਅਲਿ ਹਕ ਫਰੋਗ*। [ਸਰਬਲੋਹ ਗ੍ਰੰਥ
੨. ਆਪ ਵਿਚ ਕਰਾਮਾਤ ਹੈ।	ਮੁਸ਼ਤਹਿਰ ਸਾਜ਼ੇ ਕੁਦਸੀ ਇਅਜਾਜ਼†। [ਸਰਬਲੋਹ ਗ੍ਰੰਥ
੩. ਦੂਸਰੇ ਦੀ ਸੇਵਾ ਦੇ ਚਾਹਵਾਨ ਨਹੀਂ ਹਨ।	ਅਜ਼ਹਰ ਤਾਅਤੋ ਸ਼ਿਦਮਤ ਬੇਨਿਆਜ਼‡। [ਸਰਬਲੋਹ ਗ੍ਰੰਥ
੪. ਆਪ ਦਾ ਰੁਤਬਾ ਸਭ ਤੋਂ ਵਡਾ ਹੈ; ਬ੍ਰਹਮਾ, ਸ਼ਿਵ, ਰਾਮ, ਕ੍ਰਿਸ਼ਨ, ਆਦਿ ਸਾਰੇ ਆਪ ਦੇ ਚਰਨਾਂ ਦੀ ਧੂੜ ਚੁੰਮਣ ਵਾਲੇ ਤੇ ਜਸ ਕਰਨ ਵਾਲੇ ਹਨ।	ਸਦ ਹਜ਼ਾਰਾਂ ਈਸ਼ਰ ਵ ਬ੍ਰਹਮਾਂ ਵ ਅਰਸ਼ ਵ ਕੁਰਸੀ ਖ੍ਵਾਹਿੰਦਾਏ ਪਨਾਹਸ਼§। ਸਦ ਹਜ਼ਾਰਾਂ ਰਾਮ ਵ ਰਾਜਾ ਵ ਕਾਨ੍ਹ ਵ ਕਿਸ਼ਨ ਖ਼ਾਕ ਬੋਸਿ ਅਕਦਾਮਸ਼¶। ਸਦ ਹਜ਼ਾਰਾਂ ਮੁਕਬਲੇ ਖਾਸੇ ਹਮਦੀਅਤ ਸਤਾਇਸ਼ ਗਰਸ਼()। [ਸਰਬਲੋਹ ਗ੍ਰੰਥ

੨. ਸਵਿਸਥਾਰਿਕ ਇਤਿਹਾਸ।

ਸਤਿਗੁਰਾਂ ਦਾ ਸਾਰੰਸ਼ਿਕ ਇਤਿਹਾਸ ਅਸਾਂ ਹੁਣ ਵੇਖ ਲਿਆ ਹੈ। ਸੋ ਲਗ ਪਗ ਅੱਖੀਂ ਦੇਖਣ ਵਾਲੇ ਵਿਦਵਾਨਾਂ ਤੇ ਵਾਹਿਗੁਰੂ ਜੀ ਦੇ ਗਿਆਨ ਨਾਲ ਸਰਸ਼ਾਰ ਹੋਏ ਲੇਖਕਾਂ ਦੀਆਂ ਲਿੱਖਤਾਂ ਤੋਂ ਇਹ ਲੋੜ ਪੂਰੀ ਹੋਈ ਮਿਲ ਗਈ ਹੈ। ਇਸ ਲੱਭ†† ਨੇ ਇਕ ਧੂਰਾ ਬੰਨ੍ਹ ਦਿੱਤਾ ਹੈ

---

*ਹੱਕ ਨੂੰ ਰੋਸ਼ਨ ਕਰਨ ਵਾਲੀਆਂ ਨੌਂ ਜੋਤਾਂ ਦੇ ਚਾਨਣ ਨੂੰ (ਉਸੇ ਤਰ੍ਹਾਂ) ਫਰੋਗ ਵਿਚ (ਚਮਕ ਵਿਚ) ਰਖਣ ਵਾਲੇ ਹਨ। †ਪਵਿਤ੍ਰ ਕਰਾਮਾਤਾਂ ਨੂੰ ਜ਼ਾਹਰ ਕਰਨ ਵਾਲੇ ਹਨ। ‡ਹਰ ਤਾਬਿਆਦਾਰੀ ਤੇ ਸੇਵਾ ਤੋਂ ਨਿਰਇੱਛਕ ਹਨ। §ਲਖਾਂ ਸ਼ਿਵ, ਬ੍ਰਹਮਾ ਤੇ ਅਰਸ਼ੀ ਕੁਰਸੀ ਉਸਦੀ ਪਨਾਹ ਚਾਹੁਣ ਵਾਲੇ।
¶ਲੱਖਾਂ ਸ੍ਰੀ ਰਾਮਚੰਦ੍ਰ ਤੇ ਕ੍ਰਿਸ਼ਨ ਕਨ੍ਹੱਯਾ ਉਸ ਦੇ ਚਰਨਾਂ ਦੀ ਧੂੜੀ ਚੁੰਮਣੇ ਵਾਲੇ ਹਨ।
()ਲਖਾਂ ਕਬੂਲ ਹੋਏ ਹੋਏ ਤੇ ਖਾਸ ਸਲਾਹੇ ਹੋਏ ਉਸ ਦੀ ਸਿਫਤ ਸ਼ਲਾਘਾ ਕਰਦੇ ਹਨ।
††ਢੂੰਡ ਭਾਲ ਕਰਨ ਨਾਲ ਜੋ ਸ਼ੈ ਯਾ ਸਿੱਧਾਂਤ ਹੱਥ ਆ ਜਾਵੇ। [ਪੰਜਾਬੀ ਲੱਭਣਾ=ਢੂੰਡਣੀ।

ਕਿ ਜਿਸ ਦੇ ਨਾਲ ਅਸੀਂ ਵਿਸਥਾਰ ਨਾਲ ਲਿਖੇ ਗਏ ਇਤਿਹਾਸ ਨੂੰ ਕਸਵਟੀ ਲਾਕੇ ਪਰਖਣ ਵਿਚ ਸੁਖਾਲੇ ਹੋਵਾਂਗੇ।

ਹੁਣ ਰਿਹਾ ਵਰਣਨ ਦੂਸਰੇ ਪੱਖ 'ਵਿਸਥਾਰ ਵਾਲੇ' ਇਤਿਹਾਸ ਦਾ। ਅਰਥਾਤ–ਉਹ ਇਤਿਹਾਸ ਜੋ ਕ੍ਰਮ ਵਾਰ ਜਿਵੇਂ ਜਿਵੇਂ ਵਾਕਿਆਤ ਹੋਏ ਉਸ ਤਰਤੀਬ ਵਿਚ ਜਿੰਨਾਂ ਖੁਹਲਕੇ ਹੋ ਸਕਿਆ ਲਿਖਿਆ ਗਿਆ ਹੋਵੇ। ਇੱਥੇ ਅਸਾਂ ਟੋਲ ਕਰਨੀ ਹੈ ਉਨ੍ਹਾਂ ਲਿਖਤਾਂ ਦੀ ਜੋ ਸਤਿਗੁਰਾਂ ਦੇ ਜੀਵਨ ਸਮਾਚਾਰਾਂ ਬਾਬਤ ਇਤਿਹਾਸਕਾਰਾਂ ਨੇ ਲਿਖੇ। ਇਸ ਪਾਸੇ ਸਾਨੂੰ ਉਦਾਸੀ ਦਾ ਮੂੰਹ ਜ਼ਰੂਰ ਦੇਖਣਾ ਪੈਂਦਾ ਹੈ, ਕਿਉਂਕਿ ਸ਼ੁਰੂ ਤੋਂ ਅੰਤ ਤਕ ਸਾਰੇ ਸਤਿਗੁਰਾਂ ਦੇ ਹਾਲਾਤ ਉਨ੍ਹਾਂ ਦੇ ਸਮੇਂ ਹੀ ਕਲਮ ਬੰਦ ਕੀਤੇ ਹੋਏ ਸਾਨੂੰ ਕਿਸੇ ਇਕ ਥਾਵੇਂ ਨਹੀਂ ਮਿਲਦੇ। ਪਰ ਮੂਲੋਂ ਨਿਰਾਸਤਾ ਬੀ ਨਹੀਂ, ਟੋਲ ਕਰਨ ਤੇ ਕੁਛ ਸਾਮਾਨ ਮਿਲਦੇ ਹਨ ਜੋ ਬਹੁਤ ਸਹਾਈ ਹੁੰਦੇ ਹਨ ਤੇ ਹੋਰ ਟੋਲ ਹੋਵੇ ਤਾਂ ਹੋਰ ਕੁਛ ਬੀ ਲੱਭ ਸਕਦਾ ਹੈ। ਫਿਰ ਕਈ ਸਾਮਾਨ ਐਸੇ ਮਿਲਦੇ ਹਨ ਕਿ ਜੋ ਇਤਿਹਾਸਕ ਛਾਣ ਬੀਨ ਦੇ ਮੁਥ ਜ ਹਨ ਤੇ ਜਿਨ੍ਹਾਂ ਨੂੰ ਗੁਰਬਾਣੀ ਦੀ ਰੋਸ਼ਨੀ ਵਿਚ ਤੇ ਉੱਪਰਲੀ ਦੱਸੀ ਕਸਵਟੀ ਉਤੇ ਪਰਖਣ ਦੀ ਬੀ ਲੋੜ ਹੈ।

ਪਹਿਲੇ ਸਤਿਗੁਰੂ ਜੀ ਦੇ ਅੰਤਰ ਧਿਆਨ ਹੋਣ ਮਗਰੋਂ ਪਹਿਲੇ ਗੁਰੂ ਜੀ ਦੀ ਥਾਪੀ ਹੋਈ ਦੂਜੀ ਗੁਰੂ ਮੂਰਤੀ ਪ੍ਰਤੱਖ ਦਰਸ਼ਨ ਦੇਂਦੀ ਤੇ ਗੁਰ ਗੱਦੀ ਤੇ ਰੌਣਕ ਲਾਈ ਦਿਸ ਪੈਂਦੀ ਸੀ। ਸਿੱਖਾਂ ਦਾ ਝੁਕਾਉ ਸਤਿਗੁਰਾਂ ਨੇ ਗੁਰਬਾਣੀ ਤੇ ਨਾਮ ਵੱਲ ਪਾਇਆ ਸੀ ਤੇ ਗੁਰੂ ਪ੍ਰੇਮ ਸਿੱਖਾਂ ਵਿਚ ਅਮਿੱਤਾ ਸੀ। ਗੁਰੂ ਜੀ ਦੇ ਸਚਖੰਡ ਪਯਾਨ ਪਰ ਵਿਛੋੜਾ ਤੇ ਵਿਯੋਗ ਤਾਂ ਹੁੰਦਾ ਸੀ ਪਰ ਪ੍ਰਤੱਖ ਗੁਰ ਗੱਦੀ ਉਤੇ ਉਹੋ ਜਿਹਾ ਲੋੜਾਂ ਪੂਰਣਹਾਰ ਬੈਠਾ ਦੇਖਕੇ ਓਹ ਅਕਹਿ ਹਾਹੁਕਾ ਤੇ ਲੁੱਛਣੀ ਨਹੀਂ ਸੀ ਪੈਂਦੀ ਜਿਸਤੋਂ ਮਨ ਦਾ ਵੇਗ ਕੇਵਲ ਮੂਰਤਾਂ ਲਿਖਣ, ਬੁਤ ਤ੍ਰਾਸ਼ਨ ਤੇ ਹਦੀਸਾਂ ਲਿਖਣ ਵਲ ਜਾ ਪੈਂਦਾ ਹੈ*।ਨਾਲੇ ਬੁਤ ਪ੍ਰਸਤੀ ਤੇ ਮੂਰਤੀ ਪੂਜਾ ਸਿਖ ਮਤ ਵਿਚ ਸਖਤ ਮਨ੍ਹੇ ਸੀ।ਪਰ ਇਤਿਹਾਸ ਵੰਨੇ ਸਿੱਖਾਂ ਦੇ ਪਿਆਰ ਨੇ ਵਿਛੁੜੇ ਸਤਿਗੁਰਾਂ ਦੇ ਜੀਵਨ ਨੂੰ ਮੂਲੋਂ ਵਿਸਾਰੇ ਵਿਚ ਨਹੀਂ ਟਿਕਾ ਦਿੱਤਾ ਸੀ। ਸ੍ਰੀ ਗੁਰੂ ਅੰਗਦ ਦੇਵ ਜੀ ਦੇ ਤ੍ਰਿੱਖੇ ਤੇ ਡੂੰਘੇ ਪ੍ਰੇਮ ਨੇ ਉਨ੍ਹਾਂ ਦੇ ਪ੍ਰੀਤਮ ਜੀ ਦੇ ਅੰਤਰ ਧਿਆਨ ਮਗਰੋਂ ਉਨ੍ਹਾਂ ਦੇ ਜੀਵਨ ਸਮਾਚਾਰ ਜਮਾ ਕਰਵਾਏ ਤੇ ਸਾਖੀ ਲਿਖਵਾਈ। ਜੋ ਥੋੜੇ ਸਮੇਂ ਦੇ ਹਾਲਾਤ ਆਪ ਨੇ ਆਪ ਦੇਖੇ ਸਨ ਉਹ ਤਾਂ ਆਪਨੂੰ ਮਾਲੂਮ ਹੀ ਸੇ, ਜੋ ਸਿੱਖਾਂ ਦੇਖੇ ਉਹ ਵੀ ਕੱਠੇ ਕੀਤੇ ਗਏ, ਪਰ ਜੋ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਸਮੇਂ ਅਰਥਾਤ ਬਾਲਪਨੇ ਦੇ ਹਾਲ ਸੇ ਸੋ ਆਪ ਪਾਸ ਨਹੀਂ ਸੇ। ਇਸ ਲਈ ਆਪ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਲਕ ਉਮਰ ਦੇ ਚੋਜਾਂ ਦੇ ਅੱਖੀਂ ਦੇਖਣ ਵਾਲੇ ਦੀ ਛਾਲ ਕੀਤੀ। ਸਭ ਤੋਂ ਪਹਿਲਾਂ ਉਹ ਹਾਲਾਤ ਜੋ ਇਸ ਅੱਖੀਂ ਵੇਖਣ ਵਾਲੇ ਅਰਥਾਤ ਸਾਖੀ (ਸਾਕਸ਼ੀ) ਤੋਂ ਲੱਭੇ ਸੇ ਲਿਖਵਾਏ ਤੇ ਉਸ ਦਾ ਨਾਮ ਜਨਮ ਸਾਖੀ ਧਰਿਆ। 'ਜਨਮਸਾਖੀ' ਦਾ ਪਹਿਲਾ ਅਰਥ ਹੈ:–

---

*ਜਿਵੇਂ ਬੁੱਧ ਜੀ ਦੇ ਚਲਾਣੇ ਪਰ ਉਨ੍ਹਾਂ ਦੀ ਉੱਮਤ ਵਿਚ ਦੂਸਰਾ ਬੁੱਧ ਨਾ ਦਿੱਸਣ ਕਰਕੇ ਜੋ ਅਕਹਿ ਵਿਯੋਗ ਉੱਮਤ ਨੂੰ ਪਿਆ ਉਸ ਨੇ ਬੁੱਧ ਜੀ ਦੇ ਬੁੱਤ ਤ੍ਰਾਸ਼ਣ ਦੇ ਹੁਨਰਾਂ ਵਿਚ ਤੇ ਬੁੱਤਾਂ ਦੀ ਪੂਜਾ ਝਲਕੀ ਵਿਚ ਤ੍ਰਿਪਤੀ ਪਾਈ।

'ਜਨਮ ਸਮੇਂ ਦੇ ਹਾਲਾਤ ਦੀ ਅੱਖੀਂ ਡਿੱਠੀ ਉਗਾਹੀ'।

ਪਦ 'ਸਾਖੀ' ਦਾ ਅਰਥ ਹੈ, ਸ+ਅਕਸ਼ੀ=ਅੱਖੀਂ ਦੇਖਣਾ ਯਾ ਅੱਖੀਂ ਦੇਖੀ ਹੋਈ ਬਾਤ, ਇਸਦਾ ਦੂਸਰਾ ਅਰਥ ਹੈ ਅੱਖੀਂ ਦੇਖਣ ਵਾਲਾ=ਉਗਾਹ*। ਸੋ ਜਨਮ ਸਾਖੀ ਦਾ ਅਰਥ ਇਕ ਤਾਂ ਹੈ 'ਜਨਮ ਦੀ ਵਿਥਿਆ ਨੂੰ ਅੱਖੀਂ ਦੇਖਣ ਵਾਲਾ' ਤੇ ਦੂਸਰਾ ਅਰਥ ਹੈ 'ਜਨਮ ਦੀ ਅੱਖੀਂ ਡਿੱਠੀ ਉਗਾਹੀ'†, ਇਥੋਂ ਉਗਾਹੀ ਦੇ ਅਰਥ ਬਣ ਗਏ ਵਿਥਿਆ। ਸੋ ਪਹਿਲੋਂ ਤਾਂ ਲੱਭਿਆ ਗਿਆ ਜਨਮ ਦੇ ਹਾਲਾਤ ਦਾ ਸਾਖੀ–ਅੱਖੀਂ ਦੇਖਣ ਵਾਲਾ–ਉਗਾਹ। ਜੋ ਕੁਛ ਉਸ ਨੇ ਦੱਸਿਆ ਉਹ ਬਣ ਗਈ ਜਨਮ ਸਾਖੀ, ਭਾਵ ਜਨਮ ਸਮੇਂ ਦੇ ਹਾਲਾਤ ਦੀ ਉਗਾਹੀ ਯਾ ਅੱਖੀਂ ਡਿੱਠੇ ਹਾਲਾਤ ਦੀ ਵਿਥਿਆ। ਇਉਂ ਜਨਮ ਸਾਖੀ ਦਾ ਅਰਥ ਬਣਿਆਂ ਜਨਮ ਤੇ ਬਾਲਪਨ ਦੇ ਹਾਲਾਤ ਦੀ ਵਿਥਿਆ। ਫਿਰ ਜਿਉਂ ਜਿਉਂ ਹੋਰ ਹਾਲ ਲੱਭੇ ਤਾਂ 'ਸਾਖੀ ਹੋਰ ਚਲੀ' ਲਿਖਕੇ ਉਸੇ ਪਹਿਲੀ ਨਾਲ ਜੋੜ ਗਏ ਤੇ ਮੁੱਢਲਾ ਨਾਮ 'ਜਨਮ ਸਾਖੀ' ਹੀ ਰਿਹਾ। ਇਉਂ ਸਾਰੀ ਜੀਵਨ ਵਿਥਿਆ ਦਾ ਨਾਮ ਹੋਂਗਿਆ 'ਜਨਮ ਸਾਖੀ' ਤੇ ਅੱਜ ਅਸੀਂ ਇਸ ਪਦ 'ਜਨਮ ਸਾਖੀ' ਦੇ ਅਰਥ 'ਜੀਵਨ ਵਿਥਿਆ' ਸਮਝਦੇ ਹਾਂ।

ਜੇਕਰ ਇਹ ਪਹਿਲੀ ਜਨਮ ਸਾਖੀ ਹੁੰਦੀ ਤਾਂ ਸਾਡੇ ਪਾਸ ਆਦਿ ਸਤਿਗੁਰਾਂ ਦਾ ਸਵਿ-ਸਥਾਰਿਕ ਇਤਿਹਾਸ ਹੁੰਦਾ,ਪਰ ਸਾਨੂੰ ਕਵੀਸੰਤੋਖਸਿੰਘ ਤੋਂ ਲੈ ਭਾ: ਕਰਮਸਿੰਘ ਤੇ ਮੈਕਾਲਫ ਤਕ ਸਾਰੇ ਦੱਸਦੇ ਹਨ ਕਿ ਇਹ ਪੋਥੀ ਤਬਾਹ ਕੀਤੀ ਗਈ ਤੇ ਇਸ ਦੀ ਥਾਂਵੇਂ ਬਾਲੇ ਵਾਲੀ ਸਾਖੀ ਦਸਮੇਂ ਪਾਤਸ਼ਾਹ ਜੀਦੇ ਸਮੇਂ ਯਾ ਕੁਛ ਬਾਦ ਕਿਸੇ ਨੇ ਬਹੁਤ ਵੱਧ ਘੱਟ ਕਰਕੇ ਪਰਵਿਰਤ ਕਰ ਦਿੱਤੀ।

ਇਕ ਹੋਰ ਸੰਖੇਪ ਸ਼ੈ ਸਾਨੂੰ ਇਸੇ ਨਾਮ ਦੀ ਮਿਲਦੀ ਹੈ ਜਿਸਨੂੰ ਪੁਰਾਤਣ ਜਨਮ ਸਾਖੀ‡ ਆਖੀ ਦਾ ਹੈ। ਇਹ ਛੇਵੇਂ ਸਤਿਗੁਰਾਂ ਦੇ ਸਮੇਂ ਲਿਖੀ ਗਈ ਸੀ। ਸ਼ਕ ਕੀਤਾ ਜਾ ਸਕਦਾ ਹੈ ਕਿ ਸ਼ਾਇਦ ਇਹੋ ਸਾਖੀ ਹੋਵੇ ਜੋ ਦੂਸਰੇ ਸਤਿਗੁਰਾਂ ਲਿਖਵਾਈ ਸੀ, ਪਰ ਨਹੀਂ, ਇਸ ਪੋਥੀ ਦੇ ਅੰਦਰ ਉਗਾਹੀ ਮੌਜੂਦ ਹੈ ਕਿ ਇਹ ਕਿਸੇ ਨੇ ਛੇਵੇਂ ਸਤਿਗੁਰਾਂ ਦੇ ਸਮੇਂ ਲਿਖੀ. ਹੈ ਤੇ ਖੋਜੀ ਦੱਸਦੇ ਹਨ ਕਿ ਪਿੰਡੀ ਘੇਬ ਦੇ ਪਾਸੇ ਦੇ ਕਿਸੇ ਸੇਵਾ ਦਾਸ ਨਾਮੇ ਦੀ ਇਹ ਤਸਨੀਫ ਹੈ§। ਹੁਣ ਵਾਲੀ ਜੋ ਜਨਮ ਸਾਖੀ ਬਾਲੇ ਵਾਲੀ ਕਹੀਦੀ ਹੈ, ਇਸ ਵਿਚੋਂ ਪਤਾ ਲਗ ਜਾਂਦਾ ਹੈ ਕਿ ਇਸ ਆਦਮੀ

---

*ਅੰਗ੍ਰੇਜ਼ੀ ਵਿਚ ਬੀ 'witness' ਪਦ ਦੇ ਅਰਥ ਹਨ, 'ਉਗਾਹ' 'ਉਗਾਹੀ' ਬੀ ਤੇ 'ਅੱਖੀਂ ਦੇਖੀ ਗਲ ਦੱਸਣੀ' ਬੀ (To witness)। †ਜਿਵੇਂ ਆਖੀ ਦਾ ਹੈ ਇਹ ਫਲਾਣੀ ਗਲ ਦਾ ਸਾਖੀ ਹੈ, ਭਾਵ ਉਗਾਹ ਹੈ। ਅਰਥਾਤ ਅੱਖੀਂ ਦੇਖਣ ਵਾਲਾ ਉਗਾਹ। ਫਿਰ ਕਹੀਦਾ ਹੈ ਇਸਦੀ 'ਸਾਖੀ' ਝੂਠੀ ਹੈ, ਭਾਵ ਉਗਾਹੀ ਝੂਠੀ ਹੈ ਤੇ ਫਿਰ ਕਹੀਦਾ ਹੈ 'ਇਹ ਸਾਖੀ ਭਰਦਾ ਹੈ'=ਉਗਾਹੀ ਦੇਂਦਾ ਹੈ।

‡ਇਸੇ ਨੂੰ ਹਾਫਜ਼ਾਬਾਦੀ ਤੇ ਮੈਕਾਲਫ ਵਾਲੀ ਸਾਖੀ ਵੀ ਆਖਦੇ ਹਨ। ਦੋਹਾਂ ਵਿਚ ਫਰਕ ਨਾਮ ਮਾਤ੍ਰ ਹਨ। §ਇਹ ਨਾਮ ਸਰ ਸਰਦਾਰ ਅਤਰ ਸਿੰਘ ਜੀ ਨੇ ਦੱਸਿਆ ਸੀ, ਮੈਕਾਲਫ ਬੀ ਲਿਖਦਾ ਹੈ ਕਿ ਮੈਨੂੰ ਉਨ੍ਹਾਂ ਤੋਂ ਪਤਾ ਲਗਾ ਹੈ। ਇਹ ਬੀ ਸੁੰਹ ਹੈ ਕਿ ਸੇਵਾ ਦਾਸ ਘੇਬ ਦੇ ਇਲਾਕੇ ਦਾ ਸੀ। ਇਸ ਪੋਥੀ ਵਿਚ ਕਲਜੁਗ ਦਾ ਬੀਤਿਆ ਸੰਮਤ ੪੭੩੫ ਦਿੱਤਾ ਹੈ। ਜੋ ਐਉਂ ਲਿਖਿਆ ਹੈ 'ਕਲਿਜੁਗੁ ਚਾਰ ਹਜ਼ਾਰ ਸਤ ਸੈ ਪੈਂਤੀਸ ਬਰਸ ਵਰਤਿਆ ਹੈ। ੪੭੩੫'। ਇਸ ਹਿਸਾਬ ਬਿਕ੍ਰਮੀ ਸੰਮਤ ੧੬੯੨ ਬਣਦਾ ਹੈ ਜੋ ਛੇਵੇਂ ਸਤਿਗੁਰਾਂ ਦਾ ਸਮਾਂ ਹੈ। ਸੋ ਪੋਥੀ ਛੇਵੇਂ ਸਤਿਗੁਰਾਂ ਦੇ ਸਮੇਂ ਲਿਖੀ ਗਈ ਸੀ।

ਪਾਸ ਘੋਬੇ ਵਾਲੀ ਸਾਖੀ ਬੀ ਹੈਸੀ । ਉਤਰਾ ਖੰਡ ਦੀ ਸਾਖੀ ਤਾਂ ਇਸ ਨੇ ਲਗ ਪਗ ਹੂਬਹੂ ਘੋਬੇ ਵਾਲੀ ਤੋਂ ਨਕਲ ਕੀਤੀ ਹੈ। ਪਰ ਬਾਲੇ ਵਾਲੀ ਵਿਚੋਂ ਹੀ ਐਸੇ ਸਾਮਾਨ ਬੀ ਦਿਸ ਪੈਂਦੇ ਹਨ ਜਿਨ੍ਹਾਂ ਤੋਂ ਸੰਸਾ ਪੈ ਜਾਂਦਾ ਹੈ ਕਿ ਇਸਦੇ ਪਾਸ ਕੋਈ ਹੋਰ ਜਨਮ ਸਾਖੀ ਬੀ ਹੈਸੀ ਤੇ ਉਹ ਗ਼ਾਲਬਨ ਉਹ ਸ਼ੈ ਸੀ ਜੋ ਸ਼੍ਰੀ ਗੁਰ ਅੰਗਦ ਦੇਵ ਜੀ ਨੇ ਤਿਆਰ ਕਰਵਾਈ ਸੀ।

ਸੋ ਇਸ ਤਰ੍ਹਾਂ ਸਵਿਸਥਾਰਿਕ ਇਤਿਹਾਸ ਦਾ ਪਹਿਲਾ ਅਸਲੀ ਸਾਮਾਨ ਤਾਂ ਅਜੇ ਨਹੀਂ ਲੱਭਾ ਪਰ ਉਸ ਦਾ ਵਿਗਾੜਿਆ ਰੂਪ ਬਾਲੇ ਵਾਲੀ ਸਾਖੀ ਸਾਡੇ ਪਾਸ ਹੈ। ਦੂਸਰੀ ਸ਼ੈ ਪੁਰਾਤਣ ਜਨਮ ਸਾਖੀ ਹੈ ਜੋ ਆਦਿ ਪਾਤਸ਼ਾਹੀ ਤੋਂ ਮਗਰੋਂ ਇੰਨੇ ਥੋੜੇ ਚਿਰ ਬਾਦ ਲਿਖੀ ਗਈ ਹੈ ਕਿ ਉਸ ਵਿਚੋਂ ਜੋ ਸਾਮਾਨ ਮਿਲਦਾ ਹੈ, ਹੋਰਨਾਂ ਨਾਲੋਂ ਵਧੀਕ ਠੀਕ ਹੋਵੇਗਾ। ਇਸ ਤੋਂ ਪੁਰਾਤਣ ਭਾਈ ਗੁਰਦਾਸ ਜੀ ਹਨ, ਜਿਨ੍ਹਾਂ ਦੀ ਰਚਨਾ ਵਿਚੋਂ ਆਦਿ ਪਾਤਸ਼ਾਹੀ ਦੀਆਂ ਕੁਛ ਸਾਖੀਆਂ ਤੇ ਹੋਰ ਸਾਹਿਬਾਂ ਬਾਬਤ ਇਸ਼ਾਰੇ ਤੇ ਹੋਰ ਗੁਰ ਸਿਖਾਂ ਦੇ ਨਾਮ ਆਦਿਕ ਮਿਲਦੇ ਹਨ। ਪੰਜਵੇਂ ਛੇਵੇਂ ਸਤਿਗੁਰਾਂ ਬਾਬਤ ਬੀ ਕਈ ਗੱਲਾਂ ਦਾ ਪਤਾ ਲਗਦਾ ਹੈ। ਇਸੀ ਤਰ੍ਹਾਂ ਸੱਤਵੇਂ ਅੱਠਵੇਂ ਸਤਿਗੁਰਾਂ ਬਾਬਤ ਭਾਈ ਨੰਦ ਲਾਲ ਜੀ ਤੋਂ ਪਤੇ ਮਿਲਦੇ ਹਨ। ਏਹ ਅਸੀਂ ਸਾਂਝੇ ਇਤਿਹਾਸ ਵਿਚ ਬੀ ਦੱਸ ਆਏ ਹਾਂ। ਪਰ ਵਿਸਥਾਰਿਕ ਢੰਗ ਵਿਚ ਦੂਸਰੇ ਸਾਹਿਬਾਂ ਤੋਂ ਦਸਵੇਂ ਸਾਹਿਬਾਂ ਤਕ ਕੋਈ ਜਨਮ ਸਾਖੀ ਤਦੋਂ ਲਿਖੀ ਗਈ ? ਅਜੇ ਟੋਲ ਕਿਸੇ ਸ਼ੈ ਨੂੰ ਲੱਭਣ ਵਿਚ ਕਾਮਯਾਬ ਨਹੀਂ ਹੋਈ, ਹੋ ਸਕਦਾ ਹੈ ਕਿ ਮਿਲ ਜਾਵੇ, ਕਿਉਂਕਿ ਭਾਈ ਬੁੱਢੇ ਦੀ ਤੇ ਉਹਨਾਂ ਦੇ ਵੰਸ਼ਜਾਂ ਦੀ ਲਿਖੀ ਪੰਜ ਸੌ ਸਾਖੀ ਦਾ ਨਾਮ ਸੁਣਾਈ ਦੇ ਰਿਹਾ ਹੈ।

ਬੰਦੇ ਜੀ ਦੀ ਸ਼ਹਾਦਤ ਤੋਂ ਲੈਕੇ ੧੮੧੦ ਦੇ ਵਿਚ ਵਿਚ ਜੋ ਕਤਲਾਮਾਂ ਹੋਈਆਂ ਉਹਨਾਂ ਵਿਚ ਪਤਾ ਨਹੀਂ ਕਿੰਨਾਂ ਕੁਛ ਸਿੱਖਾਂ ਦਾ ਲਿਖਿਆ ਸਾਹਿਤਜ ਤਬਾਹ ਹੋਇਆ ਹੈ। ਲਖਪਤ ਵਾਲੀ ਕਤਲਾਮ ਵਿਚ ਤਾਂ ਸਿੱਖਾਂ ਦੀਆਂ ਪੋਥੀਆਂ ਸਾੜਨੀਆਂ ਇਕ ਖਾਸ ਯਤਨ ਸੀ ਜੋ ਜ਼ਿਦ ਨਾਲ ਪੂਰਾ ਕੀਤਾ ਜਾਂਦਾ ਸੀ। ਪਤਾ ਨਹੀਂ ਕਿੰਨਾ ਕੁਛ ਇਸ ਵੇਲੇ ਜ਼ਾਇਆ ਹੋ ਗਿਆ ਜੋ ਸਾਨੂੰ ਲੱਭ ਨਹੀਂ ਸਕਦਾ। ਇਹ ਬੀ ਇਕ ਕਾਰਨ ਹੈ ਕਿ ਜਿਸ ਕਰਕੇ ਸਵਿਸਥਾਰਿਕ ਇਤਿਹਾਸ ਦੀ ਸਾਡੇ ਪਾਸ ਥੁੜ ਹੈ।

ਇਹ ਬੀ ਹੋ ਸਕਦਾ ਹੈ ਕਿ ਬਾਕੀ ਸਤਿਗੁਰਾਂ ਦੀਆਂ ਸਾਖੀਆਂ ਇਸ ਅਰਸੇ ਵਿਚ ਕਿਸੇ ਨਾ ਲਿਖੀਆਂ ਹੋਣ; ਪਰ ਸੰਭਵ ਨਹੀਂ ਜਾਪਦਾ ਕਿ ਜਦ ਆਦਿ ਗੁਰਾਂ ਦੀ ਜਨਮ ਸਾਖੀ ਲਿਖੀ ਗਈ, ਛੇਵੇਂ ਸਤਿਗੁਰਾਂ ਵੇਲੇ ਘੋਬੇ ਨੇ ਜਨਮ ਸਾਖੀ ਲਿਖੀ ਤਾਂ ਇਹ ਮਿਸਾਲ ਸਾਰੇ ਸਿੱਖਾਂ ਨੂੰ ਹੋਰ ਸਤਿਗੁਰਾਂ ਦੀਆਂ ਸਾਖੀਆਂ ਲਿਖਣ ਵਲੋਂ ਚੁਪ ਰੱਖ ਗਈ ਹੋਵੇ। ਪੰਜ ਸੌ ਸਾਖੀ ਦਾ ਹਾਲ ਸੁਣਦੇ ਹਾਂ ਕਿ ਉਸ ਵਿਚ ਦਸਾਂ ਹੀ ਸਾਹਿਬਾਂ ਦੇ ਹਾਲਾਤ ਸਨ ਤੇ ਉਸ ਦਾ ਲਿਖਾਰੀ ਬਾਬੇ ਬੁੱਢੇ ਦਾ ਖ਼ਾਨਦਾਨ ਸੀ, ਪਰ ਉਹ ਇਸ ਸਮੇਂ ਅਜੇ ਲੱਭ ਨਹੀਂ ਸਕੀ। ਇਸ ਵਿਚੋਂ ਸੌ ਸਾਖੀ ਭੰਨੀ ਤੋੜੀ ਹੋਈ ਤਾਂ ਮਿਲਦੀ ਹੀ ਹੈ। ਸਾਨੂੰ ਇਕ ਹੋਰ ਸਾਖੀਆਂ ਦੀ ਪੋਥੀ ਨੌਵੇਂ ਤੇ ਦਸਵੇਂ ਸਤਿਗੁਰਾਂ ਦੇ ਸਫ਼ਰਾਂ ਦੀ ਮਿਲੀ ਹੈ, ਜਿਸ ਵਿਚ ੧੨੦ ਦੇ ਕਰੀਬ ਸਾਖੀਆਂ ਹਨ। ਇਨ੍ਹਾਂ ਗੱਲਾਂ ਤੋਂ ਐਸੀਆਂ ਸਾਖੀਆਂ ਦਸਾਂ ਗੁਰੂ ਸਾਹਿਬਾਂ ਦੀਆਂ ਹੋਣੀਆਂ ਸੰਭਵ ਹਨ। ਪਰਚੀਆਂ ਸੋਢਾ ਦਾਸ (ਯਾ ਵਾਰਤਕ ਮਹਿਮਾ ਪ੍ਰਕਾਸ਼) ਤੇ ਦੂਸਰਾ ਮਹਿਮਾ ਪ੍ਰਕਾਸ਼ ਬੀ ਦਲੀਲ ਹਨ ਇਸ ਗਲ ਦੀ ਕਿ ਪਹਿਲੇਂ

ਸਾਖੀਆਂ ਹੈਸਨ ਕਿਸੇ ਨਾ ਕਿਸੇ ਸ਼ਕਲ ਵਿਚ, ਜੋ ਤਬਾਹ ਹੋਈਆਂ* ਤੇ ਬਚੇ ਖੁਚੇ ਮਸਾਲੇ ਤੇ ਯਾਦ ਰਹੇ ਹਾਲਾਤ ਤੋਂ ਏਹ ਪੁਸਤਕਾਂ ੧੭੬੮ ਤੇ ੧੮੩੩ ਦੇ ਵਿਚ ਲਿਖੀਆਂ ਗਈਆਂ।

ਇਸ ਦੇ ਨਾਲ ਸਾਨੂੰ ਗੁਰ ਸ਼ੋਭਾ ਮਿਲਦੀ ਹੈ ਜੋ ਦਸਮੇ ਪਾਤਸ਼ਾਹ ਦੇ ਜੋਤੀ ਜੋਤਿ ਸਮਾਉਣ ਦੇ ਕੁਛ ਸਾਲ ਬਾਦ ਹੀ ਲਿਖੀ ਗਈ ਜਾਪਦੀ ਹੈ। ਵਧੀਕ ਤੋਂ ਵਧੀਕ ਚਿਰਕੀ ਇਹ ੧੭੬੮ ਦੀ ਹੋ ਸਕਦੀ ਹੈ। ਸੋ ਦੁਇ ਮਹਿਮਾ ਪ੍ਰਕਾਸ਼ਾਂ ਤੇ ਗੁਰ ਸ਼ੋਭਾ ਵਿਚ ਦੂਸਰੇ ਤੋਂ ਦਸਮੇਂ ਪਾਤਸ਼ਾਹ ਦੇ ਹਾਲ ਤੇ ਕੁਛ ਬੰਦੇ ਦੇ ਹਾਲ ਹੈਨ। ਹੋਰ ਬੀ ਕੁਛ ਲਿਖਤਾਂ ਹੈਨ ਜੋ ਅਜੇ ਘੋਖੀਆਂ ਪ੍ਰਗਟੀਆਂ ਨਹੀਂ। ਗੁਰਬਿਲਾਸ ਪਾ: ਛੇ ਅਤੇ ਗੁਰਬਿਲਾਸ ਜੋ ਭਾਈ ਮਨੀ ਸਿੰਘ ਜੀ ਦਾ ਉਚਾਰਿਆ ਲਿਖਿਆ ਹੈ ਤੇ ਭਾਈ ਸੁਖਾ ਸਿੰਘ ਜੀ ਦਾ ਗੁਰਬਿਲਾਸ ਪਾ: ੧੦ ਤੇ ਇਕ ਦੋ ਹੋਰ ਵੀ ਐਸੇ ਗ੍ਰੰਥ ਹਨ‡। ਇਸ ਤੋਂ ਮਗਰੋਂ ਗੁਰ ਪ੍ਰਤਾਪ ਸੂਰਜ ਹੈ ਜਿਸ ਵਿਚ ੧੯੦੦ ਤਕ ਮਿਲ ਸਕੇ ਰੀਤਾਂ, ਪ੍ਰਸੰਗਾਂ, ਵਾਰਤਾਂ, ਰਵਾਯਤਾਂ ਦਾ ਸੰਚਯ ਹੈ ਤੇ ਮਗਰੋਂ ਰਤਨ ਸਿੰਘ ਭੰਗੂ ਦਾ ਪੰਥ ਪ੍ਰਕਾਸ਼ ਆਦਿਕ ਗ੍ਰੰਥ ਮਿਲਦੇ ਹਨ। ਇਸੀ ਤਰ੍ਹਾਂ ਬਾਹਰਲੇ ਲੇਖਕਾਂ ਤੋਂ ਬੀਕਣੀ ਪਤੇ ਚਲ ਸਕਦੇ ਹਨ, ਜੈਸੇ ਕਿ ਸੈਰੁਲਮੁਤਾਖ਼ੀਨ ਤੇ ਖੁਲਾਸਾ-ਤੁੱ-ਤ੍ਵਾਰੀਖ਼ ਵਿਚੋਂ ਪੰਜਵੇਂ ਸਤਿਗੁਰਾਂ ਦਾ ਅਕਬਰ ਤੋਂ ਪਰਜਾ ਦਾ ਮਾਮਲਾ ਮਾਫ ਕਰਵਾਉਣ ਦਾ ਪ੍ਰਸੰਗ ਮਿਲ ਜਾਂਦਾ ਹੈ। ਤੁਜ਼ਕ ਜਹਾਂਗੀਰੀ ਤੋਂ ਪੰਜਵੇਂ ਸਤਿਗੁਰਾਂ ਦੀ ਸ਼ਹਾਦਤ, ਮੁਹਸਨਫਨੀ ਤੋਂ ਛੇਵੇਂ ਸਤਵੇਂ ਸਤਿਗੁਰਾਂ ਦੇ ਕੁਛ ਪ੍ਰਸੰਗ, ਖੁਲਾਸਾ-ਤੁੱ-ਤ੍ਵਾਰੀਖ ਤੋਂ ਕਈ ਹੋਰਪ੍ਰਸੰਗ ਸਤਿਗੁਰਾਂ ਦੇ ਮਿਲਦੇ ਹਨ। ਉਮਦਾ-ਤੁੱ-ਤ੍ਵਾਰੀਖ਼ ਆਦਿ ਕਈ ਸ਼ੈਆਂ ਹਨ ਜਿਨ੍ਹਾਂ ਤੋਂ ਕੁਛ ਹਾਲਾਤ,ਦਸਾਂ ਸਤਿਗੁਰਾਂ ਦੇ ਮਿਲ ਸਕਦੇ ਹਨ। ਦਸਮੇਸ਼ ਜੀ ਤੋਂ ਮਗਰੋਂ ਦੇ ਹਾਲਾਤ ਤੇ ਖਾਸ ਕਰ ਬੰਦੇ ਦੇ ਸਮੇਂ ਦੇ ਤੇ ਮਗਰੋਂ ਦੇ ਅਨੇਕਾਂ ਫਾਰਸੀ ਸੋਮਿਆਂ ਤੋਂ ਮਿਲਦੇ ਹਨ, ਪਰ ਏਹ ਸੋਮੇ ਮੁਤਾਲਿਆ ਤੇ ਪਰਸਪਰ ਟਾਕਰੇ ਦੇ ਮੁਥਾਜ ਹਨ, ਕਿਉਂਕਿ ਤਅੱਸਬ ਦੀ ਰੰਗਤ ਕਈਆਂ ਵਿਚ ਚੋਖੀ ਹੁੰਦੀ ਹੈ।

੨. ਵਿਗਯਾਨਿਕ ਇਤਿਹਾਸ।

'ਸਾਰੰਸ਼ਿਕ ਤੇ ਸਵਿਸਥਾਰਿਕ' ਇਤਿਹਾਸਾਂ ਦੀ ਵੰਡ ਕਰਕੇ ਸਿੱਖ ਇਤਿਹਾਸ ਦੇ ਤੇ ਖਾਸ ਕਰ ਗੁਰੂ ਸਾਹਿਬਾਂ ਦੇ ਸਮੇਂ ਦੇ ਇਤਿਹਾਸ ਦੀ ਕੁਛ ਵਖਾਖਯਾ ਉੱਪਰ ਦੇ ਆਏ ਹਾਂ ਤੇ ਪ੍ਰਾਪਤ

*ਲਖਪਤ ਤੇ ਮੁਗਲ ਹਾਕਮਾਂ ਦਾ ਪੋਥੀਆਂ ਤਬਾਹ ਕਰਨਾ ਤੇ ਹਿੰਦਾਲੀਏ ਦਾ ਅਸਲੀ ਸਾਖੀ ਨੂੰ ਵੰਞਾ ਦੇਣਾ ਤਾਂ ਪ੍ਰਸਿਧ ਗੱਲਾਂ ਹੈਨ।ਚੁਪ ਚਾਪ ਬੀ ਬੜੀ ਤਬਾਹੀਹੋਈ ਤੇ ਹੋ ਰਹੀ ਹੈ।ਸਾਨੂੰ ਪਤਾ ਲੱਗਾਹੈ ਕਿ ਇਕ ਖ਼ਾਨਦਾਨ ਦਾ ਸੰਚਯ ਜੋ ਕਈ ਬੋਰੀਆਂ ਵਿਚ ਸੀ ।॥=) ਸੇਰ ਦੇ ਭਾ ਰੱਦੀ ਵਿਚ ਵੇਚ ਦਿਤਾ ਗਿਆ। ਇਕ ਪੁਰਾਤਨ ਸਿਖ ਖਾਨਦਾਨ ਦੀਆਂ ਇਸਤ੍ਰੀਆਂ ਨੇ ਘਰ ਵਿਚ ਪਏ ਪੁਰਾਣੇ ਕਾਗ਼ਜ਼ ਤੇ ਪੁਰਾਣੀਆਂ ਪੋਥੀਆਂ ਭਿਉਂਕੇ ਗਾਚਣੀ ਪਾਕੇ ਛਿੱਕੂ ਬਣਾ ਲਏ। ਇਕ ਹੋਰ ਸਿਖ ਦੇ ਘਰੋਂ ਪਤਾ ਲਗਾ ਸੀ ਕਿ ਸਾਡੇ ਘਰ ਕਈ ਬੋਰੀਆਂ ਸਨ ਕਾਗਜ਼ਾਂ ਪੋਥੀਆਂ ਦੀਆਂ, ਮੇਰੀ ਘਰ ਵਾਲੀ ਸੱਕਾ ਦੀ ਬਾਵੇਂ ਅੱਗ ਬਾਲਣ ਲਈ ਵਰਤਦੀ ਰਹੀ ਹੈ। ਸੋ ਜੇ ਯਤਨ ਹੋਵੇ ਤਾਂ ਅਜੇ ਬੀ ਬਤੇਰਾ ਕੁਛ ਬਚ ਸਕਦਾ ਹੈ।

†ਦੂਸਰੇ ਸਤਿਗੁਰਾਂ ਦੀ ਜਨਮ ਸਾਖੀ ਦੀ ਬੀ ਸ਼ੋਭ ਹੈ।

‡ਇਨ੍ਹਾਂ ਪੋਥੀਆਂ ਦੀ ਕੁਛ ਵੀਚਾਰ ਪਿਛੇ ੧੮ ਤੋਂ ੨੦ ਸਫੇ ਤੇ ਕਰ ਆਏ ਹਾਂ, ਕੁਛ ਅੱਗੇ 'ਗੁਰ ਪ੍ਰਤਾਪ ਸੂਰਜ ਗ੍ਰੰਥ ਦੇ ਸੋਮੇ' ਵਾਲੇ ਲੇਖ ਵਿਚ ਆਵੇਗੀ ਤੇ ਕੁਛ ਦੇਵੀ ਪ੍ਰਜਨ ਪੜਤਾਲ ਵਿਚ ਹੈ। ਦੇਖੋ ਗੁ: ਪ੍ਰ: ਸੂਰਜ ਗ੍ਰੰਥ ਸਫਾ ੪੯੬੭ ਦੀ ਹੇਠਲੀ ਟੂਕਾਂ।

ਸੋਮਿਆਂ ਦੇ ਬੀ ਕੁਝਕੁ ਪਤੇ ਲਾ ਆਏ ਹਾਂ। ਹੁਣ ਸਵਿਸਥਾਰਿਕ ਇਤਿਹਾਸ ਦੀ ਕੁਛ ਘੋਖਨਾ ਕਰਦੇ ਹਾਂ। ਸਵਿਸਥਾਰਿਕ ਇਤਿਹਾਸ ਹਿੰਦ ਦਾ ਤੇ ਪੱਛਮ ਦਾ ਆਪੋ ਵਿਚ ਬਹੁਤ ਫਰਕ ਰਖਦਾ ਹੈ। ਇਸ ਪਹਿਲ ਵਿਚ ਜਦ ਇਤਿਹਾਸ ਦੀ ਘੋਖਨਾ ਕੀਤੀ ਜਾਵੇ ਤੇ ਪੂਰਬ ਪੱਛਮ ਦੇ ਇਤਿਹਾਸ ਦਾ ਟਾਕਰਾ ਕਰਕੇ ਸੋਚਿਆ ਜਾਵੇ ਤਾਂ ਪੱਛਮੀ ਇਤਿਹਾਸ ਦੀਆਂ ਲੀਹਾਂ ਹੋਰ ਜਾਪਦੀਆਂ ਹਨ ਤੇ ਪੂਰਬੀ ਦੀਆਂ ਹੋਰ। ਅਰਬ ਵਾਲਿਆਂ ਤੇ ਯੂਰਪੀਨਾਂ ਨੇ ਇਤਿਹਾਸਕ ਘਟਨਾਵਾਂ ਜਿਵੇਂ ਹੋਈਆਂ ਤਿਵੇਂ ਲਿਖਣ ਦੀ ਕੋਸ਼ਿਸ਼ ਕੀਤੀ ਹੈ ਤੇ ਇਸ ਨੂੰ ਸਾਹਿੱਤਕ ਰੰਗਣ ਦਿਤੀ ਤਾਂ ਹੈ, ਕਿਉਂਕਿ ਇਸ ਬਿਨ ਇਤਿਹਾਸ ਲਿਖਣਾ ਹੀ ਕਠਨ ਹੈ, ਪਰ ਸਾਹਿੱਤ ਕੁਛ ਘੱਟ ਹੈ ਤੇ ਜਤਨ ਹੁੰਦਾ ਹੈ ਕਿ ਜਿਥੋਂ ਤਕ ਹੋ ਸਕੇ ਵਾਕਯਾਤ ਦਾ ਜ਼ਿਕਰ ਮਾਤ੍ਰ ਹੋਵੇ, ਪਰ ਫਿਰ ਬੀ ਲੇਖਕਾਂ ਦੇ ਆਪਣੇ ਝੁਕਾਉ ਰੁਖ ਇਸ ਵਿਚ ਬੇ ਮਲੂਮੇ ਰਲ ਜਾਂਦੇ ਹਨ। ਵਾਕਯਾਤ ਦੀ ਦੁਰੁਸਤੀ ਖਿਆਲ ਵਿਚ ਤਾਂ ਹੁੰਦੀ ਹੈ ਪਰ ਕਈ ਵੇਰ ਜਾਣੇ ਅਨਜਾਣੇ ਮਨ ਦੇ ਝੁਕਾਵਾਂ ਕਰਕੇ ਫ਼ਰਕ ਪੈ ਜਾਂਦੇ ਹਨ। ਪਿਛਲੇ ਜੰਗ ਯੂਰਪ ਵਿਚ ਅੰਗ੍ਰੇਜ਼ਾਂ ਦੇ ਲਿਖੇ ਹੋਏ ਤੇ ਜਰਮਨਾਂ ਦੇ ਲਿਖੇ ਹੋਇਆਂ ਇਤਿਹਾਸਾਂ ਦੇ ਫਰਕ ਇਨ੍ਹਾਂ ਸਾਰੀਆਂ ਗਲਾਂ ਦਾ ਚੰਗਾ ਨਮੂਨਾ ਹਨ। ਨਿਪੋਲੀਅਨ ਦੇ ਜੀਵਨ ਹਾਲਾਤ ਫ੍ਰਾਂਸੀਸਾਂ ਦੇ ਤੇ ਅੰਗ੍ਰੇਜ਼ਾਂ ਦੇ ਲਿਖੇ ਹੋਏ ਇਸ ਗਲ ਦਾ ਫਰਕ ਸਾਫ ਦੱਸ ਦੇਂਦੇ ਹਨ। ਮਹਾਂਰਾਜਾ ਰਣਜੀਤ ਸਿੰਘ ਦੇ ਅਸਲੀ ਹਾਲਾਤ ਤੇ ਗ੍ਰਿਫਨ ਆਦਿਕਾਂ ਦੇ ਰੰਗੇ ਹੋਏ ਤੇ ਕਈ ਵੇਰ ਇਸ ਤੋਂ ਵੀ ਵਧਕੇ ਆਜ਼ਾਦੀਆਂ ਲੈ ਲੈਣ ਵਾਲਿਆਂ ਦੇ ਲੇਖ ਦੱਸਦੇ ਹਨ ਕਿ ਇਸ ਪੱਖ ਦੇ ਇਤਿਹਾਸਕਾਰ ਆਪਣੀਆਂ ਲੀਹਾਂ ਤੋਂ ਕਈ ਵੇਰ ਬਾਹਰ ਹੋ ਟੁਰਦੇ ਹਨ। ਕਈ ਖੋਜੀਆਂ ਨੇ ਮਝੈਲ ਖਾਂ ਤੇ ਖਾਸ ਕਰ ਸੋਰੁਲਮੁਤਾਖ਼ੀਨ ਬਾਬਤ ਇਸ ਤੋਂ ਬੀ ਵੱਧ ਮਾੜੀ ਰਾਇ ਕਾਇਮ ਕੀਤੀ ਹੈ। ਪਰ ਏਹ ਹਨ ਤ੍ਰੁੱਟੀਆਂ ਅਸਲੀ ਆਦਰਸ਼ ਤੋਂ। ਇਸ ਇਤਿਹਾਸ ਦਾ ਅਸੂਲ ਇਹ ਹੈ ਕਿ ਠੀਕ ਠੀਕ ਦਰੁਸਤ ਦਰੁਸਤ ਵਧਾ ਘਟਾ ਤੋਂ ਬਿਨਾਂ ਵਾਕਿਆਤ ਨੂੰ ਸਾਧਾਰਣ ਬੋਲੀ ਵਿਚ ਲਿਖਿਆ ਜਾਵੇ। ਇਸ ਕਰਕੇ ਇਸ ਨੂੰ 'ਵਿਗਯਾਨਿਕ ਇਤਿਹਾਸ' ਕਹਿ ਲਈਏ ਤਾਂ ਠੀਕ ਹੈ।

੪ ਕੋਮਲ ਉਨਰੀ ਇਤਿਹਾਸ।

ਵਿਗਯਾਨਿਕ ਇਤਿਹਾਸ ਦੇ ਹਿੰਦ ਵਿਚ ਲਿਖੇ ਜਾਣ ਦੇ ਸਬੂਤ ਘੱਟ ਮਿਲਦੇ ਹਨ ਪਰ ਕੁਛ ਗ੍ਰੰਥ ਇਸ ਪ੍ਰਕਾਰ ਦੇ ਮਿਲੇ ਭੀ ਹਨ, ਜੈਸਾ ਕਿ ਕਸ਼ਮੀਰ ਦਾ ਇਤਿਹਾਸ–ਰਾਜ ਤ੍ਰੰਗਣੀ–ਕੱਲ੍ਹਣ ਦਾ ਲਿਖਿਆ ਹੋਇਆ। ਇਕ ਹੋਰ ਇਤਿਹਾਸ-ਮੰਜੁਸਰੀ ਮੂਲ਼ ਕਲਪ:*-ਮਿਲਿਆ ਹੈ ਜਿਸ ਨੂੰ ਟ੍ਰਾਵਨਕੋਰ ਦੀ ਰਿਆਸਤ ਨੇ ਛਾਪਿਆ ਹੈ। ਏਹ ਦੋਵੇਂ ਕੁਛ ਇਸ ਪ੍ਰਕਾਰ ਦੇ

*ਇਸ ਇਤਿਹਾਸ ਵਿਚੋਂ ਸੰਨ ੬੦੦ ਈਸਾ ਤੋਂ ਪਹਿਲੇ ਤੋਂ ੭੦੦ ਈਸਵੀ ਸੰਮਤ ਤਕ ਦੇ ਹਾਲਾਤ ਮਿਲਦੇ ਹਨ। ਅਰਥਾਤ ਬੁਧ ਜੀ ਤੋਂ ਰਤਾ ਪਹਿਲੇ ਤੋਂ ਸਾਕਾ ਖਾਨਦਾਨ, ਨਾਗ, ਸੈਨ, ਗੁਪਤਾ, ਵਿਸ਼ਨੂ ਮੁਖਾਰੀ, ਖਨੇਸ੍ਵਰੀ, ਵੱਲਭੀ ਖਾਨਦਾਨ, ਪਿਛਲੇਰੇ ਗੁਪਤ ਤੇ ਪਾਲ ਖਾਨਦਾਨ ਤੱਕ ਦਾ ਇਹ ਇਤਿਹਾਸ ਹੈ। ਹੈ ਇਹ ਵਿਗਯਾਨਿਕ ਇਤਿਹਾਸ, ਪਰ ਇਸ ਦੇ ਲੇਖਕ ਨੇ ਇਤਿਹਾਸਿਕ ਪੁਰਖਾਂ ਦੇ ਹਾਲਾਤ ਵਿਚ ਉਹਨਾਂ ਦੇ ਕਰਮਾਂ ਦਾ ਕੀ ਅਸਰ ਤੇ ਫਲ ਹੈ ਬੀ ਦਿਖਾਇਆ ਹੈ।

ਇਤਿਹਾਸ ਹਨ। ਆਮ ਤੌਰ ਤੇ ਹਿੰਦ ਦੇ ਪਿਛਲਿਆਂ ਦੇ ਲਿਖੇ ਇਤਿਹਾਸ ਇਸ ਤਰ੍ਹਾਂ ਦੇ ਨਹੀਂ ਮਿਲਦੇ। ਇਸ ਖਿਆਲ ਨੂੰ ਬੀ ਛੱਡਕੇ ਕਿ ਹਿੰਦੂ ਪੁਸਤਕਾਂ ਬੀ ਕੁਛ ਜ਼ਮਾਨੇ ਨੇ ਤੇ ਕੁਛ ਤੁੰਦ ਹਮਲਾ ਆਵਰਾਂ ਤੇ ਪਾਤਸ਼ਾਹਾਂ ਨੇ ਸਾੜੀਆਂ, ਜੋ ਕੁਛ ਵਿਸ਼ੇਸ਼ ਕਰਕੇ ਅਜੇ ਬੀ ਇਸ ਪੱਖ ਦਾ ਮਿਲਦਾ ਹੈ ਉਸ ਵਲ ਨਜ਼ਰ ਮਾਰੀਏ ਤਾਂ ਜਾਪਦਾ ਹੈ ਕਿ ਲੇਖਕਾਂ ਦਾ ਖਿਆਲ ਇਤਿਹਾਸ ਦੇ ਅਸਰ ਵਲ ਵਧੇਰੇ ਗਿਆ ਹੈ। ਇਸ ਨੂੰ ਖੋਜਿਆਂ ਐਉਂ ਜਾਪਦਾ ਹੈ ਕਿ ਉਹਨਾਂ ਨੇ ਵਾਕਆਤ ਵਿਚੋਂ ਅਨੋਖੀਆਂ ਗਲਾਂ ਛਾਣ ਪੁਣ ਕੇ ਰੱਖ ਲਈਆਂ ਹਨ ਤੇ ਅਕਸਰ ਵਾਕਆਤ ਦੇ ਵਰਣਨ ਲਈ ਕਵਿਤਾ ਨੂੰ ਵਰਤਿਆ ਹੈ। ਇਸੇ ਸ਼ਕਲ ਵਿਚ ਵਾਕਆਤ ਤਾਂ ਚੁਣਕੇ ਸੰਭਾਲੇ ਹਨ ਪਰ ਉਹਨਾਂ ਦੀ ਤਫਸੀਲ ਦੀ ਦਰੁਸਤੀ ਦੀ ਪ੍ਰਵਾਹ ਨਹੀਂ ਕੀਤੀ ਤੇ ਨਾਂ ਹੀ ਸਾਰੀ ਤਫਸੀਲ ਰੱਖਣੀ ਲੋੜੀਂਦੀ ਸਮਝੀ ਹੈ। ਇਥੋਂ ਤਾਈਂ ਕਿ ਤਾਰੀਖਾਂ ਤੇ ਸਮੇਂ ਬੀ ਪੂਰੀ ਤਰ੍ਹਾਂ ਨਹੀਂ ਲਿਖੇ। ਜਿਵੇਂ ਧ੍ਰੂ ਦਾ ਇਤਨਾ ਕਿੱਸਾ ਤਾਂ ਰੱਖ ਲਿਆ ਕਿ ਮਤ੍ਰੇਈ ਦੀ ਬੋਲੀ ਨਾਲ ਉਹ ਭਗਤ ਪੁਰਖ ਹੋ ਗਿਆ, ਕੁਛ ਸਮਾਚਾਰ ਬੀ ਰੱਖ ਲਏ, ਪਰ ਮਤ੍ਰੇਈ ਦੀਆਂ ਬਦ ਸਲੂਕੀਆਂ ਦਾ ਵਿਸਥਾਰ ਯਾ ਹੋਰ ਸਾਰਾ ਇਤਿਹਾਸ ਖੁਹਲ ਕੇ ਨਹੀਂ ਰੱਖਿਆ। ਸ਼ਾਇਦ ਇਸ ਲਈ ਕਿ ਮਤ੍ਰੇਈ ਦੇ ਵਰਤਾਉ ਦਾ ਇਤਿਹਾਸ ਤਾਂ ਹਰ ਸਮੇਂ ਹਰ ਮਹੱਲੇ ਵਿਚ ਮਿਲ ਜਾਂਦਾ ਹੈ ਪਰ ਮਤ੍ਰੇਈ ਦੀ ਬੋਲੀ ਕਿਸੇ ਨੂੰ ਮਹਾਂ ਪੁਰਖ ਬਣਾ ਦੇਵੇ ਇਹ ਅਚਰਜ ਗਲ ਹੈ ਸੋ ਇਹ ਕਥਾ ਸਿੱਖਜਾ ਦੇਣ ਲਈ ਰੱਖ ਲਈ ਗਈ*।

ਜਿਹੜੇ ਲੰਮੇ ਇਤਿਹਾਸ ਬੀ ਆਪਣੇ ਦੇਸ਼ ਦੇ ਮਿਲਦੇ ਹਨ ਤੇ ਜਿਨ੍ਹਾਂ ਵਿਚ ਬਹੁਤ ਕੁਛ ਵਿਗਜਾਨਿਕ ਇਤਿਹਾਸ ਵਾਂਗ ਬੀ ਮਿਲਦਾ ਹੈ, ਉਹ ਬੀ ਕਵਿਤਾ ਦੇ ਵਿਚ ਹਨ ਤੇ ਅਲੰਕਾਰਿਕ ਸਾਹਿਤਜ ਵਿਚ ਵਰਣਿਤ ਹਨ ਕਿ ਜਿਨ੍ਹਾਂ ਨਾਲ ਇਨਸਾਨੀ ਆਚਰਣ ਤੇ ਅੱਛੇ ਅਸਰ ਪੈਂਦੇ ਹਨ। ਮਾਨੋ ਲੇਖਕਾਂ ਨੇ ਇਕ ਤਸਵੀਰ ਖਿੱਚ ਦਿਤੀ ਹੈ ਤੇ ਉਸ ਵਿਚ ਆਚਰਣ ਸਫੁਟ ਕਰ ਦਿੱਤੇ ਹਨ, ਸਿੱਖਜਾ ਲਈ ਆਦਰਸ਼ਕ ਰੂਪ ਬੰਨ੍ਹ ਦਿੱਤੇ ਹਨ ਤੇ ਮਨ ਦੇ ਰਸ ਲੈਣ ਲਈ ਸਾਹਿਤਜਕ ਸਾਮਾਨ ਪੂਰਾ ਪੂਰਾ ਕਰ ਦਿੱਤਾ ਹੈ, ਪਰ ਵਾਕਆਤ ਦੀ ਤਫਸੀਲ ਵਿਚ ਵਿਗਜਾਨਿਕ ਦਰੁਸਤੀ ਦੀ ਪ੍ਰਵਾਹ ਪੂਰੀ ਪੂਰੀ ਨਹੀਂ ਕੀਤੀ; ਕੁਛ ਇਸ ਤਰ੍ਹਾਂ ਕਿ ਜਿਸ ਤਰ੍ਹਾਂ ਹਿੰਦ ਦੀ ਮੁਸੱਵਰੀ ਹੈ। ਸਾਡੇ ਵਡਿਆਂ ਦੇ ਚਿੱਤ੍ਰਕਾਰੀ ਦੇ ਹੁਨਰ ਨੂੰ ਪੱਛਮੀ ਲੋਕ ਤ੍ਰੀਹ ਚਾਲੀ ਬਰਸ ਹੋਏ ਤਾਂ ਮਖ਼ੌਲ ਕਰਿਆ ਕਰਦੇ ਸਨ। ਮਸਲਨ ਕਿਸੇ ਸੁੰਦਰੀ ਦੀਆਂ ਪਤਲੀਆਂ ਤੇ ਮੁੜਵੀਆਂ ਉਂਗਲੀਆਂ ਦੇਖਕੇ ਕਿਹਾ ਕਰਦੇ ਸਨ ਕਿ ਇਹ ਅਨਕੁਦਰਤੀ ਹੈ, ਇਉਂ ਬੀ ਕਦੇ ਉਂਗਲਾਂ ਹੋਈਆਂ ਹਨ ? ਪਰ ਜਦੋਂ ਇਸ ਉਨਰ ਦੇ ਨੁਕਤਾ ਖਿਆਲ ਦੀ ਸੋਝੀ ਆਈ ਤਾਂ ਸਮਝਿਓ ਨੇ ਕਿ ਇਹ ਤਾਂ ਨਜ਼ਾਕਤ ਦਿਖਾਉਣ ਦਾ ਤਰਲਾ ਹੈ। ਚਿੱਤ੍ਰਕਾਰ ਨੇ ਸਾਰਾ ਜ਼ੋਰ ਚਿਹਰੇ ਤੇ ਅੱਖਾਂ ਤੇ ਲਾਇਆ ਹੈ ਕਿ ਹੂਬਹੂ ਹੋਵੇ ਅਰ ਅੰਦਰਲਾ ਸੁਭਾਵ ਤੇ ਆਚਰਨ ਚਿਹਰੇ ਤੇ ਆ ਜਾਵੇ ਤੇ ਬਾਕੀ ਦੇ ਅੰਗ ਪ੍ਰਤਿ ਅੰਗ ਅੰਦਰਲੇ ਸੁਭਾਵ ਤੇ ਭਾਵ ਦੇ ਲਖਾਯਕ ਹੋਣ, ਚਾਹ ਸ਼ਰੀਰਕ

*ਜਿਵੇਂ ਭਾਈ ਗੁਰਦਾਸ ਜੀ ਨੇ ਲੰਬੀਆਂ ਕਥਾਂਵਾਂ ਨੂੰ ਸੰਛੇਪ ਨਾਲ ਇਕ ਇਕ ਪਉੜੀ ਵਿਚ ਦੱਸਕੇ ਫਿਰ ਉਸ ਦੇ ਅਸਲੀ ਅਧਯਾਤਮਿਕ ਸਿੱਧਾਂਤ ਨੂੰ ਅਖੀਰਲੀ ਤੁਕ ਵਿਚ ਪ੍ਰਗਟ ਕੀਤਾ ਹੈ। ਦੇਖੋ ਵਾਰ ੧੮।

ਵਿਦਜਾ ਮੁਜਬ ਉਂਗਲੀਆਂ ਕਿ ਪਿੰਡਲੀਆਂ ਠੀਕ ਨਾ ਰਹਿਣ*। ਆਗਰੇ ਦੇ ਤਾਜਮਹਲ ਨੂੰ ਦੇਖਕੇ ਇਕ ਪੱਛਮੀ ਨੇ ਕਿਹਾ ਸੀ ਕਿ ਕੈਸੀ ਉੱਤਮ ਇਮਾਰਤ ਬਣਾਕੇ ਮੀਨਾਰ ਕੈਸੇ ਛੋਟੇ ਤੇ ਪਤਲੇ ਬਣਾਏ ਹਨ ਜੋ ਨਿਸਬਤ ਵਿਚ ਠੀਕ ਨਹੀਂ ਢੁਕਦੇ। ਪਰ ਇਕ ਫ੍ਰਾਂਸੀਸੀ ਨੇ ਜੋ ਹਿੰਦੀ ਉਨਰ ਦਾ ਜਾਣੂ ਸੀ ਉਸ ਨੂੰ ਦੱਸਿਆ ਕਿ ਇਥੇ ਕਬਰ ਇਕ ਇਸਤ੍ਰੀ ਦੀ ਹੈ, ਕਾਰੀਗਰ ਨੇ ਇਹ ਜਤਾਉਣ ਲਈ ਮੀਨਾਰਾਂ ਵਿਚ ਇਸਤ੍ਰੱਜਤ੍ਵ ਨੂੰ ਅੰਕਿਤ ਕੀਤਾ ਹੈ, ਇਹ ਕਾਰੀਗਰੀ ਦੀ ਖੂਬੀ ਹੈ। ਇਸ ਤਰ੍ਹਾਂ ਜਦ ਤੋਂ ਹਿੰਦੀ ਉਨਰ ਦੇ ਨੁਕਤਾ ਖਿਆਲ ਨੂੰ ਪੱਛਮੀਆਂ ਨੇ ਸਮਝਿਆ ਹੈ ਤਦ ਤੋਂ ਕਦਰ ਕਰਨ ਲਗ ਪਏ ਹਨ ਤੇ ਹੁਣ ਅਮ੍ਰੀਕਾ ਵਿਚ ਇਕ ਯੂਨੀਵਰਸਟੀ ਨੇ ਹਿੰਦੀ ਉਨਰ ਤੇ ਸ਼ਿਲਪ ਪਰ ਕੁਰਸੀ ਨੀਯਤ ਕੀਤੀ ਹੈ। ਕੁਛ ਇਸੀ ਤਰ੍ਹਾਂ ਹਿੰਦ ਦੇ ਇਤਿਹਾਸ ਦਾ ਬੀ ਹਾਲ ਹੈ। ਜਿਸ ਦਾ ਇਹ ਘਾਟਾ ਤਾਂ ਸਰੀਹਨ ਹੈ ਕਿ ਸਭ ਤੋਂ ਪੁਰਾਣੀ ਸੱਭਜਤਾ ਦੇ ਮਾਲਕ ਅਤੇ ਇਤਿਹਾਸ ਵਿਚ ਸਭ ਤੋਂ ਪਹਿਲੇ ਜਾਗ੍ਰਤ ਵਿਚ ਆਏ ਹੋਣ ਤੇ ਬੀ ਪਿਛਲੀਆਂ ਸਮੇਂ ਦੀਆਂ ਡੂੰਘਾਈਆਂ ਦਾ ਕੋਈ ਸਿਲਸਿਲੇ ਵਾਰ ਵਿਗਜਾਨਿਕ ਇਤਿਹਾਸ ਨਹੀਂ ਮਿਲਦਾ। ਪਰ ਜੋ ਕੁਛ ਤੇ ਜਿਸ ਤਰ੍ਹਾਂ ਦਾ ਮਿਲਦਾ ਹੈ, ਉਸ ਵਿਚ ਕੋਈ ਉਹਨਾਂ ਦਾ ਨੁਕਤਾ ਖਿਆਲ ਹੈ ਜਿਸ ਨੂੰ ਨਾ ਸਮਝਣ ਕਰਕੇ ਉਹ ਬੀ ਪਿਆ ਤ੍ਰਿਸਕਾਰਿਤ ਹੁੰਦਾ ਹੈ। ਜਾਪਦਾ ਇਹ ਹੈ ਕਿ ਉਹਨਾਂ ਨੇ ਜੋ ਕੁਛ ਲਿਖਿਆ ਹੈ ਉਹ ਜਗਤ ਲਈ ਵਾਕਜਾਤ ਤੇ ਉਹਨਾਂ ਤੋਂ ਸੁਸਿੱਖਜਤ ਹੋਣ ਲਈ ਅਚਰਜ ਘਟਨਾਵਾਂ ਨੂੰ ਐਉਂ ਲਿਖਿਆ ਹੈ ਕਿ ਉਹ ਅੱਖਾਂ ਅੱਗੇ ਹੁਬਹੂ ਆ ਜਾਣ ਤੇ ਉਹਨਾਂ ਪੁਰਖਾਂ ਦਾ ਆਚਰਣ, ਜਿਨ੍ਹਾਂ ਬਾਬਤ ਲਿਖ ਰਹੇ ਹਨ, ਯਾ ਉਨ੍ਹਾਂ ਘਟਨਾਵਾਂ ਦਾ ਫਲ ਜੋ ਵਰਣਨ ਕਰ ਰਹੇ ਹਨ, ਯਾ ਓਹ ਸਮੇਂ ਜਿਨ੍ਹਾਂ ਵਿਚ ਵਾਕਜਾਤ ਹੋਏ ਸਨ ਨਕਸ਼ ਹੋ ਜਾਣ। ਉਸ ਸਮੇਂ ਦਾ ਭਾਈਚਾਰਾ ਤੇ ਉਨ੍ਹਾਂ ਦੇ ਭਾਵ, ਭੈ, ਆਸ਼ੇ, ਕਮੀਆਂ ਤੇ ਖੂਬੀਆਂ ਚਿੱਤ੍ਰ ਦੀ ਤਰ੍ਹਾਂ ਦਿੱਸ ਪੈਣ। ਚਾਹੇ ਵਾਕਜਾਤ ਦੀ ਤਫਸੀਲ ਵਿਚ ਮੁਬਾਲਗ਼ੇ ਤੋਂ ਕੰਮ ਲੈਣਾ ਪਵੇ, ਚਾਹੇ ਅਲੰਕਾਰ ਦੀ ਸਹਾਇਤਾ ਲੈਣੀ ਪਵੇ, ਚਾਹੇ ਰੂਹਾਨੀ ਪੁਰਖਾਂ ਲਈ ਜ਼ਿਮੀ ਹੋਰਵੇਂ ਤਿਆਰ ਕਰਨੀ ਪਵੇ, ਪਰਵਾਹ ਨਹੀਂ। ਚਾਹੇ ਐਸਾ ਕੁਛ ਵਿਚ ਕੋਲੋਂ ਪਾਉਣਾ ਪਵੇ ਜੈਸਾ ਕਿ ਕਿਆ ਪੂਰਬੀ ਤੇ ਕਿਆ ਪੱਛਮੀ ਸਾਰੇ ਮੁਸੱਵਰ ਪਾਉਂਦੇ ਹਨ, ਜੈਸਾ ਕਿ ਫਰਿਸ਼ਤੇ ਦੀ ਤਸਵੀਰ ਦੱਸਣ ਵੇਲੇ ਮੁਸੱਵਰ ਖੰਭ ਜ਼ਰੂਰ ਲਾਉਂਦੇ ਹਨ। ਫਰਿਸ਼ਤੇ ਪੰਛੀ ਨਹੀਂ ਹਨ ਕਿ ਉਹਨਾਂ ਨੂੰ ਖੰਭ ਹੋਣ। ਓਹ ਸਰੀਰ ਧਾਰੀ ਨਹੀਂ ਕਿ ਖੰਭਾਂ ਦੀ ਫੜ-ਫੜਾਹਟ ਨਾਲ ਹਵਾ ਦਾ ਮੁਕਾਬਲਾ ਕਰਨ ਲਈ ਐਉਂ ਖੰਭ ਮਾਰਨ ਦੀ ਲੋੜ ਰਖਦੇ ਹੋਣ ਕਿ ਜਿਵੇਂ ਤਾਰੂ ਪਾਣੀ ਵਿਚ ਬਾਜ਼ੂ ਮਾਰਨ ਦੀ ਲੋੜ ਰਖਦਾ ਤੇ ਪੰਛੀ ਪੌਣ ਵਿਚ ਪਰ ਮਾਰਨ ਦੀ। ਪਰ ਕੇਵਲ ਇਸ ਭਾਵ ਨੂੰ ਦਰਸਾਉਣ ਲਈ, ਕਿ ਫਰਿਸ਼ਤੇ

---

*ਇਸ ਦਾ ਇਹ ਮਤਲਬ ਨਹੀਂ ਕਿ ਹਿੰਦੀ ਚਿਤ੍ਰਕਾਰੀ ਤੇ ਬੁਤਤ੍ਰਾਸ਼ੀ ਵਿਚ ਇਹ ਗੁਣ ਨਹੀਂ ਮਿਲਦੇ। ਗੰਧਾਰ ਦੇ ਨਿਕਲ ਬੁਧ ਕਾਰੀਗਰਾਂ ਦੇ ਉਕਰੇ ਹੋਏ ਬੁਤ ਸ਼ਰੀਰ ਦੀਆਂ ਹੱਡੀਆਂ ਤੇ ਨਸਾਂ ਪੂਰੀ ਸ਼ਰੀਰਕ ਦਰੁਸਤੀ ਵਿਚ ਦਿਖਾਲਦੇ ਹਨ। ਜਿਸ ਤੋਂ ਪਤਾ ਲਗਦਾ ਹੈ ਕਿ ਰੀਅਲਿਸਟਿਕ ਆਰਟ (ਵਾਸਤਵਿਕ ਉਨਰ) ਵਾਂਗੂੰ ਉਹ ਚਾਹੁੰਦੇ ਤਾਂ ਜਿਵੇਂ ਜੋ ਕੁਛ ਹੁਬਹੂ ਹੈ (ਯਾ ਵਾਸਤਵ ਵਿਚ ਹੈ) ਦੀ ਮੂਰਤ ਕਿ ਬੁਤ ਬਣਾ ਸਕਦੇ ਸਨ, ਪਰੰਤੂ ਉਹਨਾਂ ਦਾ ਆਮ ਉਨਰ ਸੀ Idealistic (ਭਾਵਿਕ ਉਨਰ)।

ਮਨੁੱਖਾਂ ਵਾਙੂ ਨਿਰੀ ਧਰਤੀ ਉਤੇ ਗਤੀ ਨਹੀਂ ਰੱਖਦੇ ਓਹ ਸ੍ਰੈ ਇੱਛਾ ਮਾਤ੍ਰ ਨਾਲ ਸ੍ਰੁਤੇ ਗਤੀ ਰੱਖਦੇ ਹਨ, ਚਿੱਤ੍ਰਕਾਰਾਂ ਨੂੰ ਖੰਭ ਲਾਕੇ ਦਿਖਾਉਣੇ ਪਏ। ਕੁਛ ਏਸ ਤਰ੍ਹਾਂ ਦੇ ਸਾਮਾਨ ਇਸ ਪੱਖ ਦੇ ਇਤਿਹਾਸਕਾਰਾਂ ਨੂੰ ਵੀ ਵਰਤਣੇ ਪੈਂਦੇ ਹਨ। ਮਸਲਨ ਕਿਸੇ ਮਹਾਂ ਪੁਰਖ ਦੇ ਆਪਣੇ ਅਨੁਭਵ ਵਿਚ ਟਿਕ ਕੇ 'ਅਨੰਤ' ਤੋਂ ਕੋਈ ਛੁਹ ਪ੍ਰਾਪਤ ਕਰਨ ਨੂੰ ਤੇ ਉਥੋਂ ਕੋਈ ਆਗਿਆ ਆਪਣੇ ਕੰਮ ਲਈ ਮਿਲਣ ਨੂੰ ਉਸ ਦਾ ਪਰਮੇਸ਼ੁਰ ਦੀ ਦਰਗਾਹੇ ਜਾਣਾ, ਕਿਸੇ ਰਾਜਾ ਦੇ ਦਰਬਾਰ ਵਿਚ ਪੰਚ-ਭੌਤਕ ਸ਼ਰੀਰ ਨਾਲ ਟੁਰਕੇ ਜਾਣ ਵਾਂਗੂ ਤੇ ਰਸਨਾਂ ਨਾਲ ਗੱਲਾਂ ਕਰਨ ਵਾਙੂ ਵਰਣਨ ਕਰਨਾ, ਇਸ ਪੱਖ ਦੇ ਇਤਿਹਾਸਕਾਰਾਂ ਲਈ ਉਸੀ ਤਰ੍ਹਾਂ ਜ਼ਰੂਰੀ ਹੈ ਕਿ ਜਿਸ ਤਰ੍ਹਾਂ ਫਰਿਸ਼ਤੇ ਦੀ ਤਸਵੀਰ ਵਿਚ ਚਿੱਤ੍ਰਕਾਰ ਨੂੰ ਖੰਭ ਦਿਖਾਣੇ ਜ਼ਰੂਰੀ ਹਨ। ਸੋ ਇਸ ਇਤਿਹਾਸ ਵਿਚ ਲੇਖਕ ਨੂੰ ਸਾਹਿਤਜਕ ਸਹਾਯਤਾ ਬਹੁਤ ਲੈਣੀ ਪੈਂਦੀ ਹੈ। ਜ਼ਿਮੀ ਕੋਮਲ ਉਨਰ ਦੀ ਮੁਸੱਵਰੀ ਵਾਙੂ ਰਚਣੀ ਪੈਂਦੀ ਹੈ, ਅਧਯਾਤਮਿਕ ਹਿੱਸੇ ਨੂੰ ਮੁਅੱਸਰ ਕਰਕੇ ਦੱਸਣਾ ਪੈਂਦਾ ਹੈ, ਅਤੇ ਅਲੌਕਿਕ ਗਲਾਂ ਤੇ ਮਾਮਲੇ, ਚਿੰਨ੍ਹਾਂ ਵਾਲੀ* ਬੋਲੀ ਵਿਚ ਦੱਸਣੇ ਪੈਂਦੇ ਹਨ; ਇਸ ਕਰਕੇ ਉਸ ਦਾ ਕੰਮ ਮਾਨੋ ਇਕ 'ਕੋਮਲ ਉਨਰ†' ਦਾ ਕੰਮ ਹੁੰਦਾ ਹੈ ਤੇ ਆਪਣੇ ਪੱਖ ਵਿਚ ਇਸ ਉਨਰ ਦਾ ਕਮਾਲ ਦੱਸਣਾ ਹੁੰਦਾ ਹੈ। ਇਨ੍ਹਾਂ ਵਿਚਾਰਾਂ ਕਰਕੇ ਜੇ ਇਸ ਇਤਿਹਾਸ ਨੂੰ 'ਉਨਰੀ ਇਤਿਹਾਸ' ਯਾ 'ਕਲਾ ਕੌਸਲੀ ਇਤਿਹਾਸ' ਕਹਿ ਲਿਆ ਜਾਵੇ ਤਾਂ ਅਸਲੀਅਤ ਦੇ ਅਤਿ ਨੇੜੇ ਹੈ।

ਪਿੱਛੇ ਅਸੀਂ ਦੱਸ ਆਏ ਹਾਂ ਕਿ ਇਤਿਹਾਸ ਵਿਚ, ਚਾਹੇ ਉਹ ਕਿਸੇ ਪ੍ਰਕਾਰ ਦਾ ਹੋਵੇ, ਤ੍ਰੈ ਰੌ ਚਲਦੇ ਹਨ, ਇਕ ਸਾਹਿਤਕ, ਦੂਜੇ ਬ੍ਰਿਤਾਂਤਿਕ, ਤੀਜੇ ਅਧਯਾਤਮਿਕ। ਹੁਣ ਜੋ ਅਸਾਂ ਇਤਿਹਾਸ ਦੀਆਂ ਦੋ ਕਿਸਮਾਂ 'ਵਿਗਯਾਨਿਕ' ਤੇ'ਕੋਮਲ ਉਨਰੀ' ਨਿਖੇੜਕੇ ਦੱਸੀਆਂ ਹਨ, ਇਨ੍ਹਾਂ ਦੋਹਾਂ ਵਿਚ ਓਸ ਗਲ ਨੂੰ ਵੇਖਣਾ ਚਾਹੀਏ ਕਿ ਦੋਹਾਂ ਵਿਚ ਓਹ ਤ੍ਰੈਏ ਰੌ ਕਿਸ ਪ੍ਰਕਾਰ ਤੇ ਕਿਸ ਢਰਕ ਤੇ ਚਲਦੇ ਹਨ। ਵਿਗਯਾਨਿਕ ਇਤਿਹਾਸ ਵਿਚ ਬ੍ਰਿਤਾਂਤਿਕ ਹਿੱਸਾ ਵਧੇਰੇ ਹੁੰਦਾ ਹੈ ਤੇ ਸਾਹਿਤਜਕ ਹਿੱਸਾ ਘੱਟ ਹੁੰਦਾ ਹੈ ਪਰ ਹੁੰਦਾ ਜ਼ਰੂਰ ਹੈ ਚਾਹੇ ਕੋਈ ਕਿਤਨਾ ਇਸ ਨੂੰ ਘਟਾਵੇ। ਤੀਸਰਾ ਹਿੱਸਾ ਅਧਯਾਤਮਿਕ (ਇਖਲਾਕੀ ਤੇ ਰੂਹਾਨੀ ਸਿੱਧਾਂਤ) ਦਾ ਇਸ ਵਿਚ ਹੋਰ ਘੱਟ ਹੁੰਦਾ ਹੈ, ਪਰ ਇਹ ਪਹਿਲੇ ਦੋਹਾਂ ਹਿੱਸਿਆਂ ਵਿਚੋਂ ਆਪੇ ਪਿਆ ਲਸਦਾ ਹੈ। ਕੋਈ ਇਤਿਹਾਸ ਇਸ ਤੋਂ ਖਾਲੀ ਨਹੀਂ ਹੁੰਦਾ। ਉਨਰੀ ਇਤਿਹਾਸ ਵਿਚ ਤ੍ਰੈਆਂ ਦਾ ਰੌ ਇਸ ਤਰ੍ਹਾਂ ਚਲਦਾ ਹੈ:— ਸਾਹਿਤਜਕ ਹਿੱਸਾ ਆਪਣੇ ਕਮਾਲ ਤੇ ਹੁੰਦਾ ਹੈ, ਬ੍ਰਿਤਾਂਤਿਕ ਹਿੱਸਾ ਕਾਫੀ ਪਰ ਉਸ ਦਾ ਰੁਖ ਸਾਹਿਤਜਕ ਹਿੱਸੇ ਨੂੰ ਜੜਤ ਦਾ ਕੰਮ ਦੇਣ ਦਾ ਹੁੰਦਾ ਹੈ ਤੇ ਦੁਹਾਂ ਦਾ ਰੁਖ ਤੀਸਰੇ ਹਿੱਸੇ ਨੂੰ ਮੁਅੱਸਰ ਬਣਾਉਣ ਵਾਲਾ ਹੁੰਦਾ ਹੈ। ਅਰਥਾਤ ਉਨਰੀ ਇਤਿਹਾਸ ਦਾ ਰੌ ਇਨਸਾਨ ਦੀ ਸਿਖਿਆ ਲਈ ਅਧਯਾਤਮਿਕ ਸੱਤਜਤਾ ਨੂੰ ਪ੍ਰਦੀਪਤ ਕਰਨਾ ਹੁੰਦਾ ਹੈ ਤੇ ਉਸ ਦੇ ਸੁਆਦ ਲਈ ਕੋਮਲ ਉਨਰੀ ਰਸ ਦੇ ਕਟਾਖਜ ਭਰਨੇ ਜ਼ਰੂਰੀ ਹੁੰਦੇ ਹਨ ਤੇ ਇਸ ਰਸ ਤੇ ਸੁਆਦ ਦੇ ਅਸਰ ਤੋਂ ਇਨਸਾਨ ਦੇ ਮਨ ਵਿਚ ਸੂਖਮ ਰਸਾਂ ਦੇ ਭਾਵਾਂ ਨੂੰ ਤੇ ਉੱਚ ਆਦਰਸ਼ਾਂ ਨੂੰ ਚਾਹੇ ਜਾਣੇ ਤੇ ਚਾਹੇ ਬੇ ਮਲ੍ਹੂਮੇ ਸੁਖੱਲਾ ਆਵੇਸ਼ ਮਿਲਦਾ ਹੈ।

---

*Symbolic, †Fine arts

ਹੁਣ ਜੇ ਦੋਹਾਂ ਇਤਿਹਾਸਾਂ ਦੀ ਯਾਦ ਵਲ ਤੱਕੀਏ ਕਿ ਇਤਿਹਾਸ ਪੜ੍ਹਕੇ ਛਡ ਦੇਣ ਤੋਂ ਕੁਛ ਸਮਾਂ ਮਗਰੋਂ ਸਾਡੇ ਪੱਲੇ ਕੀਹ ਰਹਿ ਜਾਂਦਾ ਹੈ ਤਾਂ ਵਿਗਯਾਨਿਕ ਤੇ ਉਨਰੀ ਇਤਿਹਾਸ ਦੀ ਯਾਦ ਲਗ ਪਗ ਇਕੋ ਜੇਹੀ ਰਹਿ ਜਾਂਦੀ ਹੈ। ਅਰਥਾਤ ਸਵਿਸਥਾਰ ਪੜ੍ਹੇ ਹਾਲਾਤ, ਚਾਹੇ ਉਹਨਾਂ ਦਾ ਸਾਹਿਤਯਕ ਹਿੱਸਾ ਲੰਮਾ ਸੀ ਚਾਹੇ ਬ੍ਰਿਤਾਂਤਿਕ ਦੇਹਾਂ ਦਾ ਲੰਮਾਉ ਚੁੜਾਉ ਘਟਕੇ, ਕੁਛ ਨੁਕਤਿਆਂ ਜਿਹਿਆਂ ਦੀ ਸੂਰਤ ਵਿਚ ਅੰਦਰ ਚੇਤੇ ਵਿਚ ਰਹਿ ਜਾਂਦੇ ਹਨ। ਸਮਝਣ ਲਈ ਸਾਡੇ ਪਿੱਛੇ ਦਿੱਤੇ 'ਧ੍ਰੂ' ਦੇ ਪ੍ਰਸੰਗ ਨੂੰ ਹੀ ਲੈ ਲਓ। ਮੰਨ ਲਓ ਕਿ 'ਧ੍ਰੂ' ਦਾ ਸਾਰਾ ਇਤਿਹਾਸ ਵਿਗਯਾਨਿਕ ਢੰਗ ਦਾ ਲਿਖਿਆ ਸਵਿਸਥਾਰ ਮਿਲ ਜਾਵੇ ਤੇ ਕੋਈ ਉਸ ਨੂੰ ਪੜ੍ਹ ਲਵੇ, ਕੁਛ ਸਮੇਂ ਬਾਦ ਉਸ ਦੀ ਯਾਦ ਵਿਚ ਕੇਵਲ ਇਹੀ ਰਹਿ ਜਾਵੇਗਾ ਕਿ ਮਤ੍ਰੇਈ ਦੀ ਬੋਲੀ ਨਾਲ ਇਕ ਰਾਜਕੁਮਾਰ ਭਗਤ ਹੋ ਗਿਆ ਸੀ। ਕਿਉਂਕਿ ਇਨਸਾਨੀ ਦਿਲ ਪਰ ਇਤਿਹਾਸ ਦੀ ਯਾਦ ਇਸ ਤਰ੍ਹਾਂ ਦੀ ਸ਼ਕਲ ਹੀ ਪਕੜਦੀ ਹੈ, ਜਿਸ ਤਰ੍ਹਾਂ ਦੂਰ ਦੇ ਸਿਤਾਰੇ ਇਕ ਰੌਸ਼ਨੀ ਦਾ ਨੁਕਤਾ ਹੋਕੇ ਇਨਸਾਨੀ ਅੱਖ ਨੂੰ ਦੀਹਦੇ ਹਨ। ਉਹਨਾਂ ਸਿਤਾਰਿਆਂ ਦੀ ਅਗਨੀ ਕਿ ਧੁਖੇਂ ਕਿ ਗੈਸਾਂ ਕਿ ਲਾਵੇ, ਯਾ ਜੇ ਓਹ ਗ੍ਰੋਹ ਹਨ ਤਾਂ ਓਥੋਂ ਦੀ ਵਸੋਂ ਜਾਂ ਉਜਾੜ, ਪਾਣੀ ਦੀ ਹੋਂਦ ਕਿ ਸਬਜ਼ੀ ਦੀ ਵਿਥਯਾ ਨਿਰੀ ਨਜ਼ਰ ਮਾਤ੍ਰ ਨਾਲ ਕੁਛ ਨਹੀਂ ਦੀਹਦਾ। ਇਸੀ ਤਰ੍ਹਾਂ ਦੀ ਨੁਕਤਿਆਂ ਵਾਙੂ ਯਾਦ ਰਹਿ ਜਾਂਦੀ ਹੈ ਇਤਿਹਾਸਿਕ ਵਾਕਯਾਤ ਦੀ, ਚਾਹੇ ਕਿਸੇ ਤਰ੍ਹਾਂ ਦੇ ਇਤਿਹਾਸ ਵਿਚ ਪੜ੍ਹੋ; ਇਸ ਦੇ ਨਾਲ ਹੀ ਕੋਈ ਗਲ ਅਧਯਾਤਮ ਭਾਵ ਦੀ ਬੀ ਯਾਦ ਰਹਿ ਜਾਂਦੀ ਹੈ, ਸਿੱਖਯਾ ਤੇ ਤਾਸੀਰ ਦਾ ਰੂਪ ਲੈਕੇ।

[ਗੁਰ ਪ੍ਰਤਾਪ ਸੂਰਜ ਕਿਸ ਪ੍ਰਕਾਰ ਦਾ ਇਤਿਹਾਸ ਹੈ ?]

ਉਪਰਲੀ ਵਿਚਾਰ ਨੂੰ ਲੈਕੇ ਜਦ ਅਸੀਂ ਪੜ੍ਹੀਏ ਕਿ ਸ਼੍ਰੀ ਗੁਰ ਪ੍ਰਤਾਪ ਸੂਰਜ ਕਿਸ ਪ੍ਰਕਾਰ ਦਾ ਇਤਿਹਾਸ ਹੈ ਤਾਂ ਸਾਨੂੰ ਦਿੱਸੇਗਾ ਕਿ ਇਸ ਦੀ ਜ਼ਿਮੀ ਤਾਂ ਸਾਰੀ ਉਨਰੀ ਇਤਿਹਾਸ ਦੀ ਹੈ। ਇਸ ਨੂੰ ਕਵੀ ਜੀ ਨੇ ਕਵਿਤਾ ਵਿਚ ਲਿਖਿਆ ਹੈ। ਕਵਿਤਾ ਬੀ ਉਸ ਕਮਾਲ ਦੀ ਹੈ ਕਿ ਗੁਸਾਈਂ ਤੁਲਸੀ ਦਾਸ ਤੇ ਵਾਲਮੀਕ ਆਦਿ ਕਿਸੇ ਤੋਂ ਪਿੱਛੇ ਨਹੀਂ ਰਹਿੰਦੀ। ਇਸਦੇ ਬਿਆਨ ਦਾ ਢੰਗ ਬੀ ਉਨਰੀ ਹੈ ਤੇ ਇਸ ਦੀ ਤਾਸੀਰ ਬੀ ਐਸੀ ਹੈ ਕਿ ਹੂਬਹੂ ਅੱਖਾਂ ਦੇ ਅੱਗੇ ਸਮੇਂ ਫਿਰ ਜਾਂਦੇ ਹਨ, ਆਚਰਨ ਸਫੁਟ ਹੋਕੇ ਦਿੱਸ ਪੈਂਦੇ ਹਨ, ਮਨ ਸੁਸਿੱਖਯਤ ਹੋ ਜਾਂਦਾ ਹੈ ਤੇ ਪਾਠਕ ਜਿਨ੍ਹਾਂ ਦੇ ਹਾਲਾਤ ਪੜ੍ਹਦਾ ਹੈ, ਉਨ੍ਹਾਂ ਦੇ ਸ਼ੁਭ ਗੁਣਾਂ ਤੇ ਅਰਸ਼ੀ ਹਾਲਾਂ ਨੂੰ ਵਾਚਕੇ ਸਤਿਕਾਰ ਨਾਲ ਝੁਕਦਾ ਤੇ ਅੰਤ੍ਰੀਵੀ ਚਾਉ ਨਾਲ ਉੱਡਣ ਲੱਗ ਪੈਂਦਾ ਹੈ, ਯਾ ਦੋਖੀਆਂ ਦੇ ਕਮੀਨੇ ਹਾਲ ਪੜ੍ਹਕੇ ਨਫਰਤ ਨਾਲ ਸੰਕੁਚਣ ਲਗ ਪੈਂਦਾ ਹੈ। ਪਰ ਇਸ ਦੇ ਲੇਖਕ ਨੇ ਪੱਛਮੀ ਇਤਿਹਾਸ ਦੀ ਤਰ੍ਹਾਂ ਨਿਸ਼ਚਿਤ ਤੇ ਦ੍ਰਿੜ੍ਹ ਸਮਾਂ ਲਿਆ ਹੈ, ਸਿਲਸਿਲਾ ਵਾਕਯਾਤ ਦਾ ਖੋਜਿਆ ਵੀਚਾਰਿਆ ਤੇ ਕਾਇਮ ਕੀਤਾ ਹੈ। ਚਾਹੇ ਕਈ ਥਾਂ ਉਕਾਈਆਂ ਹਨ ਪਰ ਸੰਮਤ ਦਿੱਤੇ ਹਨ ਅਰ ਆਮ ਤੌਰ ਤੇ ਸੰਮਤ ਤੇ ਸਮੇਂ ਦਰੁਸਤ ਹਨ ਜਿਵੇਂ ਵਿਗਯਾਨਿਕ ਇਤਿਹਾਸ ਵਿਚ ਹੁੰਦੇ ਹਨ। ਫਿਰ ਇਸ ਦੇ ਲਿਖਣ ਵਿਚ ਲੇਖਕ ਜੀ ਨੇ ਵੱਧ ਤੋਂ ਵੱਧ ਪੁਸਤਕ ਜੋ ਮਿਲ ਸਕੀਆਂ ਲੱਭੀਆਂ, ਤੇ ਪੜ੍ਹੀਆਂ; ਮੁਕਾਬਲੇ ਕਰਨ ਦੇ ਲੱਛਣ ਬੀ ਵਿਚੋਂ ਮਿਲਦੇ ਹਨ। ਦੂਰੋਂ ਦੂਰੋਂ ਲੋਕੀ ਆਪ ਪਾਸ ਲਿਖਤਾਂ ਲੈਕੇ ਗਏ, ਜਿਨ੍ਹਾਂ ਨੇ ਆਪਣੇ ਨੁਸਖੇ ਦੇਣੇ ਨਹੀਂ ਚਾਹੇ ਓਹ ਕਵੀ ਜੀ ਨੇ ਵਾਚ ਕੇ ਲਾਭ

ਉਠਾਇਆ। ਅਕਸਰ ਜਗਾ ਦੱਸਦੇ ਹਨ ਕਿ ਇਹ ਗਲ ਮੈਂ ਬਿਰਧਾਂ ਤੋਂ ਸੁਣੀ ਹੈ, ਕਈ ਥਾਂ ਕਹਿੰਦੇ ਹਨ ਕਿ ਮੈਂ ਡਿਠੀ ਹੈ ਤੇ ਕਿਤੇ ਕਹਿੰਦੇ ਹਨ ਕਿ ਮੈਂ ਨਹੀਂ ਡਿੱਠੀ ਪਰ ਲੋਕਾਂ ਤੋਂ ਸੁਣੀ ਹੈ*। ਸਾਰੀਆਂ ਗੱਲਾਂ ਦੱਸਦੀਆਂ ਹਨ ਕਿ ਜਿਵੇਂ ਵਿਗਯਾਨਿਕ ਇਤਿਹਾਸ ਵਾਲੇ ਯਤਨ ਕਰਦੇ ਹਨ, ਕਵੀ ਜੀ ਨੇ ਉਸ ਤਰ੍ਹਾਂ ਦੇ ਯਤਨ ਕੀਤੇ ਹਨ। ਅਸਾਂ ਨੂੰ ਸੰਪਾਦਨ ਕਰਦਿਆਂ ਕਈ ਵੇਰ ਉਨ੍ਹਾਂ ਲੋਕਾਂ ਦੇ ਪੈਦਾ ਕੀਤੇ ਸੰਸਿਆਂ ਦਾ ਖਿਆਲ ਆ ਜਾਂਦਾ ਰਿਹਾ ਹੈ, ਜਿਨ੍ਹਾਂ ਨੇ ਗਹਿਰੀ ਨਜ਼ਰ ਨਾਲ ਸ਼੍ਰੀ ਗੁ:ਪ੍ਰ:ਸੂ: ਗ੍ਰੰਥ ਨੂੰ ਪੋਖਿਆ ਨਹੀਂ ਤੇ ਐਵੇਂ ਕਿੰਤੂ ਕੀਤੇ ਹਨ ਕਿ ਫਲਾਣੀ ਗਲ ਕਵੀ ਜੀ ਨੇ ਕੋਲੋਂ ਪਾਈ ਹੋਣੀ ਹੈ, ਪਰ ਜਿੰਨੀ ਵੇਰ ਸਾਨੂੰ ਐਸਾ ਸ਼ੁਭਾ ਪਿਆ ਹੈ, ਉੱਨੀ ਵੇਰ ਹੀ ਸਾਨੂੰ ਕਿਸੇ ਨਾ ਕਿਸੇ ਗ੍ਰੰਥ ਵਿਚੋਂ ਯਾ ਕਿਸੇ ਨਾ ਕਿਸੇ ਰਵਾਇਤ ਵਿਚੋਂ ਪਤਾ ਮਿਲ ਜਾਂਦਾ ਰਿਹਾ ਹੈ ਕਿ ਇਹ ਗਲ ਕਵੀ ਜੀ ਤੋਂ ਪਹਿਲਾਂ ਹੈਸੀ ਸੀ ਤੇ ਉਨ੍ਹਾਂ ਨੂੰ ਇਸ ਥਾਉਂ ਤੋਂ ਮਿਲੀ ਹੈ। ਸਿੱਟਾ ਇਹ ਕਿ ਕਵੀ ਜੀ ਵਿਗਯਾਨਿਕ ਇਤਿਹਾਸ ਦੀ ਤਰ੍ਹਾਂ ਕਿਸੇ ਹੱਦ ਤੱਕ ਖੋਜ ਕਰਦੇ ਹਨ, ਕਿਤਾਬੀ ਥੀ ਤੇ ਨਿਜ ਦੀ ਥੀ। ਇਸ ਤਰ੍ਹਾਂ ਜੋ ਵਾਕਯਾਤ ਲੱਭਦੇ ਹਨ ਲਿਖਦੇ ਹਨ, ਕ੍ਰਮ ਤੇ ਸਿਲਸਿਲੇ ਵਿਚ ਟੁਰਦੇ ਹਨ ਤੇ ਆਲੇ ਦੁਆਲੇ ਦੇ ਹਾਲਾਤ ਥੀ ਨਾਲ ਦੇਂਦੇ ਹਨ ਜੋ ਆਮ ਤੌਰ ਤੇ ਗ਼ਾਲਤ ਘੱਟ ਹੁੰਦੇ ਹਨ, ਚਾਹੇ ਉਕਾਈਆਂ ਹੋਣ ਪਰ ਉਹ ਸਹਿਵਨ ਪੈਂਦੀਆਂ ਹਨ। ਐਉਂ ਇਹ ਵਿਗਯਾਨਿਕ ਇਤਿਹਾਸ ਹੋ ਗਿਆ। ਪਰ ਇਸ ਨੂੰ ਅਸੀਂ ਛਾਣਿਆਂ ਪੁਣਿਆ ਵਿਗਯਾਨਿਕ ਇਤਿਹਾਸ ਥੀ ਨਹੀਂ ਕਹਿ ਸਕਦੇ, ਕਿਉਂਕਿ ਇਕ ਤਾਂ ਇਸ ਦੀ ਹੇਠਲੀ ਜ਼ਿਮੀਂ ਸਾਰੀ ਉਨਰੀ ਹੈ ਤੇ ਕਮਾਲ ਦੀ 'ਕੋਮਲ ਉਨਰੀ' ਹੈ। ਸਾਹਿਤਜਕ ਹਿੱਸਾ ਤੇ ਅਧਯਾਤਮਿਕ ਹਿੱਸਾ ਦੁਇ ਪ੍ਰਬਲ ਹਨ, ਜੈਸਾ ਕਿ ਉੱਪਰ ਦੱਸ ਆਏ ਹਾਂ। ਇਸ ਦੇ ਉਨਰੀ ਇਤਿਹਾਸ ਹੋਣ ਵਿਚ ਕੋਈ ਕਸਰ ਨਹੀਂ, ਪਰ ਨਿਰਾ ਪੁਰਾ ਵਿਗਯਾਨਿਕ ਇਤਿਹਾਸ ਹੋਣ ਵਿਚ ਰਹਿ ਗਈ ਹੈ। ਉਸ ਦਾ ਕਾਰਨ ਇਹ ਹੈ ਕਿ ਆਪ ਦੀ ਛਾਣ ਬੀਨ ਗੁਰਮੁਖੀ ਪੁਸਤਕਾਂ ਤੇ ਅਪਣੀ ਖੋਜ ਤਕ ਹੀ ਰਹੀ ਹੈ ਤੇ ਇਸ ਪਾਸੇ ਘਾਟਾ ਇਹ ਸੀ ਕਿ ਗੁਰਮੁਖੀ ਪੁਸਤਕਾਂ ਬਹੁਤ ਸਾਰੀਆਂ ਤਬਾਹ ਹੋ ਚੁਕੀਆਂ ਸਨ। ਭਾਈ ਸਾਹਿਬ ਨੂੰ ਗੁਰਮੁਖੀ ਇਤਿਹਾਸ ਭਾਵੇਂ ਅੱਜ ਤੋਂ ਵਧੇਰੇ ਓਦੋਂ ਮਿਲੇ ਹੋਣਗੇ ਪਰ ਦੀਵਾਨ ਲਖਪਤ ਦੇ ਵੇਲੇ ਜੋ ਸਾੜੇ ਗਏ ਉਹ ਨਹੀਂ ਮਿਲ ਸਕੇ। ਫਾਰਸੀ, ਪਤਾ ਲਗਦਾ ਹੈ ਕਿ, ਆਪ ਜਾਣਦੇ ਨਹੀਂ ਸਨ ਤੇ ਨਾ ਅੰਗ੍ਰੇਜ਼ੀ ਦਾ ਤਦੋਂ ਆਮ ਰਿਵਾਜ ਇਸ ਪਾਸੇ ਪਿਆ ਹੈਸੀ, ਇਸ ਕਰਕੇ ਆਪ ਫਾਰਸੀ ਇਤਿਹਾਸਾਂ ਦੀ ਪੜਤਾਲ ਨਹੀਂ ਕਰ ਸਕੇ ਤੇ ਨਾਂ ਪੱਛਮੀ ਨੁਕਤਾ ਇਤਿਹਾਸ ਨੂੰ ਨਿਖੇੜਵਾਂ ਸਮਝਣ ਦਾ ਅਵਸਰ ਉਨ੍ਹਾਂ ਦੇ ਅੱਗੇ ਆਇਆ। ਇਕ ਕਾਰਨ ਇਹ ਥੀ ਹੈ ਕਿ ਕਵੀ ਜੀ ਬਾਜ਼ੇ ਵੇਲੇ ਬਨਾਵਟੀ ਲੇਖਕਾਂ ਦੇ ਧੋਖੇ ਵਿਚ ਆ ਜਾਂਦੇ ਹਨ। ਮਸਲਨ ਸੌ ਸਾਖੀ ਦੀ ਪੜਚੋਲ ਨਹੀਂ ਕਰਦੇ, ਇਸ ਨੂੰ ਸਾਰੀ ਨੂੰ ਸਹੀ ਮੰਨਕੇ ਟੁਰ ਪੈਂਦੇ ਹਨ, ਉਸ ਦੀਆਂ ਉਕਾਈਆਂ ਆਪੇ ਪੈ ਜਾਣੀਆਂ ਹੋਈਆਂ। ਜਦੋਂ ਸੌ ਸਾਖੀ ਦੀ ਪੜਚੋਲ ਕੀਤੀ ਜਾਵੇ, ਜਿਸ ਦੇ ਨਮੂਨੇ ਕਿ ਅਸਾਂ ਥਾਂ ਥਾਂ ਤੇ ਦਿਖਾਏ ਹਨ, ਤਾਂ ਕਵੀ ਜੀ ਦੇ ਲੇਖਾਂ ਪਰ ਥੀ ਕਿੰਤੂ

*ਦੇਖੋ ਇਸੇ ਪੁਸਤਕ ਦਾ 'ਕਵੀ ਜੀ ਦੀ ਈਮਾਨਦਾਰੀ' ਦੇ ਸਿਰਲੇਖ ਵਾਲਾ ਲੇਖ ਜੋ ਅੱਗੇ ਆਵੇਗਾ।

ਹੋ ਜਾਣਾ ਹੋਇਆ*। ਪਰ ਏਹ ਸਾਰੀਆਂ ਗਲਾਂ ਵਿਚਾਰਕੇ ਬੀ ਅਸੀਂ ਕਹਿ ਸਕਦੇ ਹਾਂ ਕਿ ਆਪ ਨੇ ਉਨਰੀ ਇਤਿਹਾਸ ਦੀ ਜ਼ਿਮੀ ਉੱਤੇ ਅਪਣੀ ਸਮਝ, ਵਿਤ, ਤਾਣ ਮੁਜਬ ਮਿਹਨਤ ਕਰਕੇ ਵਿਗਜਾਨਿਕ ਇਤਿਹਾਸ ਲਿਖਿਆ ਹੈ, ਜੋ ਦੋਹਾਂ ਦਾ ਇਕ ਮਿਲਵਾਂ ਦੋ ਰੰਗਾ ਵੁੱਲ ਹੈ ਕਿ ਜਿਸ ਵਿਚ ਆਪ ਨੇ ਰੰਗ ਬੜੀ ਖੂਬੀ ਨਾਲ ਢੁਕਾਏ ਹਨ। ਇਹ ਇਕ ਇਸ ਤਰ੍ਹਾਂ ਦਾ ਇਤਿਹਾਸ ਹੈ, ਜੋ ਇਕ ਅਮੋਲਕ ਸੰਚਯ ਹੈ ਜੋ ਚੰਗੇ ਵਕਤ ਸੰਚਯ ਹੋ ਗਿਆ ਤੇ ਜੋ ਆਪਣੇ ਆਪ ਵਿਚ ਇਤਨਾ ਸਾਮਾਨ ਵਿਗਜਾਨਿਕ ਇਤਿਹਾਸ ਦੇ ਖੋਜੀਆਂ ਲਈ ਰਖਦਾ ਹੈ ਕਿ ਜਿਸ ਤੇ ਖੋਜੀਆਂ ਨੂੰ ਆਪਣੀ ਤਲਾਸ਼ ਵਿਚ ਸਾਮਾਨ ਤੇ ਰਹਿਬਰੀ ਮਿਲਦੀ ਹੈ। ਦੂਜੇ ਇਤਿਹਾਸਾਂ ਦੀ ਖੋਜ ਪੜਤਾਲ ਵੇਲੇ ਇਹ ਸੰਚਯ ਬਹੁਤ ਕੰਮ ਦੇਂਦਾ ਹੈ।

[ਕਰਾਮਾਤ]

ਇਸ ਵਿਸ਼ੇ ਵਿਚ ਇਕ ਹੋਰ ਗਲ ਵਲੋਂ ਨਜ਼ਰ ਪਰੇ ਨਹੀਂ ਕੀਤੀ ਜਾ ਸਕਦੀ, ਜੋ ਦੋਹਾਂ ਕਿਸਮਾਂ ਦੇ ਇਤਿਹਾਸ ਵਿਚ ਇਕ ਹੋਰ ਫਰਕ ਦਿਖਾਉਂਦੀ ਹੈ। ਕਿਉਂਕਿ ਇਸ ਗ੍ਰੰਥ ਵਿਚ ਉਹ ਗਲ ਆਉਂਦੀ ਹੈ ਇਸ ਕਰਕੇ ਉਸ ਵਿਸ਼ੇ ਦਾ ਕੁਛ ਏਥੇ ਵਰਣਨ ਕਰਨਾ ਅਵੱਸ਼ਜਕ ਸਮਝਦੇ ਹਾਂ। ਉਹ ਮਾਮਲਾ ਹੈ'ਕਰਾਮਾਤ' ਦਾ। ਅਸੀਂ ਦੇਖਦੇ ਹਾਂ ਕਿ ਵਿਗਜਾਨਿਕ ਇਤਿਹਾਸ ਦੇ ਲੇਖਕ 'ਕਰਾਮਾਤ' ਨੂੰ 'ਵਾਕਜਾਤ' ਵਿਚ ਨਹੀਂ ਲਿਖਦੇ ਯਾ ਲਿਖਣੋਂ ਅਤਿ ਸੰਕੋਚ ਕਰਦੇ ਹਨ ਤੇ ਉਨਰੀ ਇਤਿਹਾਸ ਦੇ ਲੇਖਕ 'ਕਰਾਮਾਤ' ਨੂੰ ਵਾਕਜਾਤ ਕਰਕੇ ਖੁੱਲੇ ਦਿਲ ਲਿਖਦੇ ਹਨ। ਇਹ ਫਰਕ ਇਤਨਾ ਕੁ ਹੀ ਨਹੀਂ ਸਗੋਂ ਦੇਖਣ ਵਿਚ ਆਇਆ ਹੈ ਕਿ ਪੱਛਮੀ ਇਤਿਹਾਸਕਾਰ ਖਾਸ ਕਰਕੇ ਯੂਰਪੀਨ ਲੇਖਕ ਕਰਾਮਾਤ ਨੂੰ ਸਿਰਿਓਂ ਹੀ ਨਾ ਮੰਨਕੇ ਟੁਰਦਾ ਹੈ ਤੇ ਜਿੱਥੇ ਕਿਸੇ ਲੇਖਕ ਨੂੰ ਕਰਾਮਾਤ ਦੇ ਵਾਕਜਾਤ ਨੂੰ ਲਿਖਦਾ ਦੇਖ ਲਵੇ ਓਥੇ ਸਾਰੀ ਗਲ ਨੂੰ ਹੀ ਸ਼ੱਕ ਦੀ ਨਜ਼ਰ ਨਾਲ ਵੇਖਕੇ ਰੱਦ ਕਰ ਦੇਂਦਾ ਹੈ, ਸਗੋਂ ਉਹਨਾਂ ਇਤਿਹਾਸਾਂ ਨੂੰ ਹੀ ਸ਼ੱਕ ਵਿਚ ਸੁੱਟ ਦੇਂਦਾ ਹੈ। ਪਰ ਜਿਨ੍ਹਾਂ ਲੇਖਕਾਂ ਨੂੰ ਕਰਾਮਾਤ ਤੇ ਨਿਸ਼ਚਾ ਹੈ ਤੇ ਓਹ ਜਿਸ ਦਾ ਹਾਲ ਲਿਖ ਰਹੇ ਹਨ ਉਸ ਦੇ ਜੀਵਨ ਵਿਚ ਏਹ ਕਰਾਮਾਤੀ ਵਾਕਜਾਤ ਸੁਣਦੇ ਯਾ ਵੇਖਦੇ ਹਨ ਓਹ ਇਹਨਾਂ ਗਲਾਂ ਨੂੰ ਲਿਖਣ ਕੀਕੂੰ ਨਾਂ ? ਭਾਵੇਂ ਕਰਾਮਾਤੀ ਵਜਕਤੀਆਂ ਦੇ

*ਇਹ ਉਕਾਈ ਤਵਾ: ਖਾ: ਵਾਲੇ ਨੇ ਬੀ ਖਾਧੀ ਹੈ। ਉਸ ਨੇ ਤਾਂ (ਸਫਾ ੬੬੪ ਹਿੱਸਾ ੧ ਨੰ: ੩ ਦੇ ਨੋਟ ਵਿਚ) ਇਕ ਕਹਾਣੀ ਸੋ ਸਾਖੀ ਦੇ ਪ੍ਰਗਟ ਹੋਣ ਦੀ ਦਿੱਤੀ ਹੈ ਜੋ ਪੜਤਾਲ ਅੱਗੇ ਬਨਾਵਟੀ ਸਹੀ ਹੋ ਜਾਂਦੀ ਹੈ। ਕੁਰਛੇਤ੍ਰ ਜਿਸ ਪੰਡੇ ਦੇ ਘਰ ਦਸਮ ਗੁਰੂ ਜੀ ਦੇ ਨਾਲ ਗੁਰੂ ਕੇ ਮਹਿਲ ਉਤਰੇ ਹੋਏ ਸਨ, ਆਪ ਦੱਸਦੇ ਹਨ ਕਿ ਉਸ ਦੀ ਬਾਲ ਵਿਧਵਾ ਭੈਣ ਨੂੰ ਉਸਦੀ ਸੇਵਾ ਦੇ ਬਦਲੇ ਮਾਤਾ ਜੀ ਨੇ ਪੰਜ ਗ੍ਰੰਥੀ ਤੇ ਸੋ ਸਾਖੀ ਦੀ ਪੋਥੀ ਦਿੱਤੀ ਸੀ। ਇਹ ਸਮਾਂ ਸੰਮਤ ੧੭੬੦–੬੧ ਤੋਂ ਪਹਿਲੋਂ ਦਾ ਹੈ। ਸੋ ਸਾਖੀ ਵਿਚ ਇਸ ਦੇ ਆਪਣੇ ਲਿਖੇ ਜਾਣ ਦਾ ਸੰਮਤ ੧੭੬੧–੮੧ ਹੈ। ਸੋ ਵੀਹ ਯਾ ਤ੍ਰੀਹ ਵਰ੍ਹੇ ਪੋਥੀ ਰਚੀ ਜਾਣ ਤੋਂ ਪਹਿਲਾਂ ਵਿਧਵਾ ਬ੍ਰਹਮਣੀ ਨੂੰ ਮਾਤਾ ਜੀ ਨੇ ਪੋਥੀ ਕਿਸ ਤਰ੍ਹਾਂ ਦੇ ਦਿਤੀ ਸੀ ? ਫਿਰ ਸੋ ਸਾਖੀ ਵਿਚ ਦੱਸਿਆ ਹੈ ਕਿ ਪੰਜ ਸੋ ਸਾਖੀ ਸੀ, ਸੋ ਸੋ ਕਰਕੇ ਵੰਡਕੇ ੫ ਸੱਜਣਾਂ ਨੂੰ ਦੇ ਦਿੱਤੀ ਗਈ ਸੀ, ਉਨ੍ਹਾਂ ਪੰਜਾਂ ਵਿਚ ਕੁਰਛੇਤ੍ਰ ਦੀ ਬ੍ਰਹਿਮਣੀ ਦਾ ਨਾਉਂ ਨਹੀਂ ਹੈ। ਸੋ ਕਹਾਣੀ ਬਨਾਵਟੀ ਹੈ ਤੇ ਆਖੇਪ ਵਾਲੀ ਸਾਖੀ ਨੂੰ ਪਰਵਿਰਤ ਕਰਨ ਲਈ ਘੜੀ ਗਈ ਜਾਪਦੀ ਹੈ, ਪਰ ਕਰਤਾ ਤਵਾ: ਖਾ: ਨੇ ਸਹੀ ਮੰਨ ਲਈ ਹੈ।

ਜੀਵਨਾਂ ਵਿਚ ਕਦੇ ਕਿਤੇ ਮੁਬਾਲਗ਼ੇ ਤੋਂ ਵੀ ਕੰਮ ਲਏ ਗਏ ਹਨ ਪਰ ਤਦ ਬੀ ਕਰਾਮਾਤ ਅਨਹੋਣੀ ਗਲ ਨਹੀਂ ਤੇ ਇਸ ਦੇ ਐਸੇ ਪਹਿਲੂ ਬੀ ਹਨ ਜੋ ਦਲੀਲ ਨਾਲ ਬੀ ਮੁਮਕਿਨਾਤ ਵਿਚ ਹਨ। ਅਤੇ ਕਈ ਐਸੇ ਹਨ ਜੋ ਹੁਣ ਸਹਿਜੇ ਸਹਿਜੇ ਆਮ ਜ਼ਮਾਨੇ ਦੀ ਸਮਝ ਵਿਚ ਬੀ ਆ ਰਹੇ ਹਨ, ਚਾਹੇ ਕਿਸੇ ਹੋਰਸ ਪਹਿਲੂ ਤੋਂ। ਇਕ ਪਾਸੇ ਤਾਂ ਕਰਾਮਾਤ ਮੰਨਣ ਵਾਲੇ ਮੁਬਾਲਗ਼ੇ ਕਰ ਜਾਂਦੇ ਹਨ, ਦੂਜੇ ਪਾਸੇ ਨਾਂ ਮੰਨਣ ਵਾਲੇ ਉਨ੍ਹਾਂ ਵਾਕਿਆਤ ਨੂੰ ਸਿਰਿਓਂ ਹੀ ਛਡ ਜਾਂਦੇ ਹਨ; ਹੈਨ ਦੁਏ ਪੱਖ ਭੁੱਲ ਤੇ। ਇਕ ਦ੍ਰਿਸ਼ਟਾਂਤ ਤੋਂ ਸੌਖਾ ਸਮਝਿਆ ਜਾ ਸਕੇਗਾ। 'ਕਿਸੇ ਆਦਮੀ ਦੇ ਦਿਲ ਵਿਚ ਆ ਰਹੇ ਖਯਾਲਾਂ ਨੂੰ ਦੂਸਰੇ ਦਾ ਸਮਝ ਲੈਣਾ' ਅੰਤਰਯਾਮਤਾ ਦਾ ਇਕ ਅੰਗ ਸਮਝਿਆ ਜਾਂਦਾ ਹੈ। ਰੂਹਾਨੀ ਈਦਿਆਂ ਬਾਬਤ ਇਸ ਪ੍ਰਕਾਰ ਦੇ ਵਾਕਯਾਤ ਲਿਖੇ ਹੋਏ ਆਮ ਮਿਲਦੇ ਹਨ। ਪੱਛਮੀ ਖਯਾਲ ਵਿਚ ਅੱਜ ਤੋਂ ੫੦ ਕੁ ਵਰ੍ਹੇ ਪਹਿਲਾਂ ਇਹ ਗੱਲ ਅਨਹੋਣੀ ਸਮਝੀ ਜਾਂਦੀ ਸੀ, ਪਰ ਹੁਣ ਇਸ ਗੱਲ ਨੂੰ ਕਿਸੇ ਪਹਿਲੂ ਵਿਚ ਵਿਦਯਾ ਵਿਗ਼ਯਾਨ ਨੇ ਮੰਨ ਲਿਆ ਹੈ ਤੇ ਇਸ ਦਾ ਨਾਮ 'ਟੈਲੀਪੈਥੀ' ਧਰਿਆ ਹੈ। ਹੁਣ ਜੇ ਕਿਸੇ ਇਤਿਹਾਸਕਾਰ ਨੇ ਅੱਜ ਤੋਂ ਚਾਲੀ ਪੰਜਾਹ ਵਰ੍ਹੇ ਪਹਿਲਾਂ ਕਿਸੇ ਮਹਾਂ ਪੁਰਖ ਦਾ ਜੀਵਨ ਲਿਖਦਿਆਂ ਉਸ ਦੇ ਕਿਸੇ ਅੰਤਰਯਾਮਤਾ ਦੇ ਵਾਕਿਆ ਨੂੰ ਅਨਹੋਣਾ ਫਰਜ਼ ਕਰਕੇ ਤੇ ਬਨਾਵਟੀ ਸਮਝਕੇ ਆਪਣੇ ਇਤਿਹਾਸ ਵਿਚ ਨਹੀਂ ਲਿਖਿਆ ਤਾਂ ਉਸ ਨੇ ਅੰਨਜਾਯ ਕੀਤਾ ਹੈ ਕਿ ਕਿਸੇ ਦੇ ਜੀਵਨ ਦਾ ਕੋਈ ਇਕ ਖਾਸ ਵਾਕਿਆ ਕੱਟ ਦਿੱਤਾ, ਕੇਵਲ ਇਸ ਵਹਿਮ ਹੇਠ ਕਿ ਇਹ ਗੱਲ ਅਸੰਭਵ ਹੈ ਇਸ ਕਰਕੇ ਮੈਂ ਨਹੀਂ ਲਿਖਦਾ। ਪਰ ਉਹ ਤਦੋਂ ਦਾ ਅਸੰਭਵ ਹੁਣ 'ਟੈਲੀਪੈਥੀ' ਦੇ ਨਾਮ ਹੇਠ ਆਕੇ ਇਕ ਹੋਰ ਤ੍ਰੀਕੇ ਨਾਲ ਸੰਭਵ ਮੰਨ ਲਿਆ ਗਿਆ ਹੈ। ਸੋ ਇਸ ਵਿਗ਼ਯਾਨਿਕ ਇਤਿਹਾਸਕਾਰ ਨੇ, ਕਿ ਜਿਸ ਨੇ ਐਸੇ ਵਾਕਯਾਤ ਕੱਟ ਦਿੱਤੇ, ਜਿਸ ਦੇ ਹਾਲਾਤ ਕਿ ਉਸਨੇ ਲਿਖੇ ਹਨ, ਉਸ ਦੇ ਸੰਪੂਰਨ ਹਾਲਾਤ ਸਾਡੇ ਤੱਕ ਨਾਂ ਅੱਪੜਨ ਦਿੱਤੇ। ਇਸ ਲਈ ਕਿਸੇ ਇਤਿਹਾਸਕਾਰ ਨੂੰ ਹੱਕ ਨਹੀਂ ਹੈ ਕਿ ਕੇਵਲ ਆਪਣੀ ਖਿਆਲ ਕੀਤੀ 'ਅਸੰਭਵ' ਦੀ ਦਲੀਲ ਅੱਗੇ ਰੱਖਕੇ ਕਰਾਮਾਤੀ ਹਾਲਾਤ ਨੂੰ ਲੁਕੋ ਦੇਵੇ। ਕਿਉਂਕਿ ਵਿਦਯਾ ਵਿਗਯਾਨ ਦੀ ਤਰੱਕੀ ਨਾਲ ਪਤਾ ਨਹੀਂ ਕਿ ਕਿਹੜੀ ਕਿਹੜੀ ਗੱਲ ਕਿਸ ਕਿਸ ਤ੍ਰੀਕੇ ਨਾਲ ਉਨ੍ਹਾਂ ਦੇ ਸੰਭਵ ਦੇ ਘੇਰੇ ਵਿਚ ਆਉਂਦੀ ਜਾਣੀ ਹੈ। ਹਾਂ, ਲੇਖਕ ਇਹ ਕਰ ਸਕਦਾ ਹੈ ਕਿ ਇਹ ਲਿਖੇ ਕਿ ਮੈਂ ਕਰਾਮਾਤ ਨੂੰ ਅਸੰਭਵ ਸਮਝਦਾ ਹਾਂ, ਪਰ ਮੈਂ ਜਿਸ ਦਾ ਹਾਲ ਲਿਖ ਰਿਹਾ ਹਾਂ ਉਸ ਦੀ ਬਾਬਤ ਕਰਾਮਾਤ ਦੀ ਸ਼ਕਲ ਦੇ ਆਹ ਵਾਕਯਾਤ ਮਿਲਦੇ ਹਨ ਯਾ ਇਤਿਹਾਸਾਂ ਵਿਚ ਹੈਨ। ਇਸ ਤਰ੍ਹਾਂ ਕਰਨ ਨਾਲ ਉਹ ਆਪਣਾ ਮਤ ਬੀ ਦੱਸ ਗਿਆ, ਪਰ ਜਿਸ ਦੇ ਹਾਲਾਤ ਦੱਸ ਰਿਹਾ ਹੈ ਉਸ ਨਾਲ ਅੰਨਜਾਯ ਬੀ ਨਾ ਕਰ ਗਿਆ।

ਇਸ ਵੀਚਾਰ ਮੁਜਬ ਕਈ ਲੋਕ ਸ਼੍ਰੀ ਗੁਰ ਪ੍ਰਤਾਪ ਸੂਰਜ ਨੂੰ ਤ੍ਰਿਸਕਾਰ ਨਾਲ ਤੱਕਦੇ ਸਨ ਕਿ ਇਸ ਵਿਚ ਕਰਾਮਾਤਾਂ ਲਿਖੀਆਂ ਹਨ, ਇਸ ਕਰਕੇ ਸਾਰਾ ਹੀ ਮੰਨਣੇ ਜੋਗ ਨਹੀਂ। ਪਰ ਭਾਈ ਸੰਤੋਖ ਸਿੰਘ ਜੀ ਬਹੁਤ ਅੰਨਜਾਯ ਕਰ ਜਾਂਦੇ ਜੇਕਰ ਓਹ ਅਸੰਭਵ ਦੀ ਖ਼ਿਆਲੀ ਯੁਕਤੀ ਅੱਗੇ ਰੱਖਕੇ ਉਨ੍ਹਾਂ ਹਾਲਾਤ ਨੂੰ ਦਰਜ ਕਰਨੋਂ ਸੰਕੋਚ ਕਰ ਜਾਂਦੇ, ਜੋ ਉਨ੍ਹਾਂ ਨੂੰ ਕਰਾਮਤ ਦੇ ਨਾਮ ਹੇਠ ਆਉਣ ਵਾਲੇ ਮਿਲੇ ਸਨ। ਉਨ੍ਹਾਂ ਦੇ ਐਸਾ ਨਾ ਕਰਨੇ ਦਾ ਇਹ ਕਾਰਨ ਵੀ

ਹੈ ਕਿ ਓਹ ਆਪ ਅੱਭਜਾਸੀ ਪੁਰਖ ਸਨ, ਉਨ੍ਹਾਂ ਨੂੰ 'ਏਕਾਗ੍ਰ-ਚਿੱਤ' ਦੀਆਂ ਸ਼ਕਤੀਆਂ ਦਾ ਪਤਾ ਸੀ, ਉਵ ਬੀ ਉਨ੍ਹਾਂ ਨੂੰ ਜੋ ਹਾਲਾਤ ਮਿਲੇ ਸਨ ਉਨ੍ਹਾਂ ਨੇ ਲਿਖ ਦੇਣੇ ਸਨ। ਹੁਣ ਦੇ ਪਾਠਕਾਂ ਨੂੰ ਚਾਹੀਏ ਕਿ ਜੇ ਓਹ ਕਰਾਮਾਤ ਨੂੰ ਨਹੀਂ ਮੰਨਦੇ ਤਾਂ ਨਾਂ ਮੰਨਣ, ਪਰ ਕਵੀ ਜੀ ਨੂੰ ਘਾੜਤਾਂ ਘੜਨ ਦਾ ਦੋਸ਼ ਨਾ ਦੇਣ, ਕਿਉਂਕਿ ਉਨ੍ਹਾਂ ਨੂੰ ਜੋ ਹਾਲਾਤ ਮਿਲੇ ਉਨ੍ਹਾਂ ਨੇ ਲਿਖਣੇ ਸਨ। ਕੋਈ ਹਾਲਾਤ ਉਨ੍ਹਾਂ ਨੇ ਛਿਪਾਏ ਨਹੀਂ, ਕੋਈ ਪੱਲਿਓਂ ਨਹੀਂ ਪਾਏ। ਜੇ ਕਰਾਮਾਤੀ ਹਾਲਾਤ ਵਿਚੋਂ ਕੁਛ ਗੱਲਾਂ ਹੁਣ ਸੰਭਵ ਮੰਨੀਆਂ ਗਈਆਂ ਹਨ ਤਾਂ ਉਨ੍ਹਾਂ ਦੀ ਰੌਸ਼ਨੀ ਵਿਚ ਸਾਨੂੰ, ਜਿਨ੍ਹਾਂ ਦੇ ਕਿ ਇਤਿਹਾਸ ਹਨ, ਉਨ੍ਹਾਂ ਬਾਬਤ ਕੁਛ ਵਧੇਰੇ ਚਾਨਣਾ ਮਿਲ ਗਿਆ ਜੋ ਉਨ੍ਹਾਂ ਦੀ ਆਤਮ ਸੱਤਜਾ ਦਾ ਇਕ ਹੋਰ ਪਹਿਲੂ ਵਿਚ ਲਖਾਯਕ ਹੋ ਗਿਆ।

ਇਸ ਤਰ੍ਹਾਂ ਇਤਿਹਾਸਕਾਰ ਦੀ ਦਯਾਨਤਦਾਰੀ ਨੂੰ ਇਹ ਗਲ ਸ਼ੋਭਦੀ ਹੈ ਕਿ ਜਿਨ੍ਹਾਂ ਗਲਾਂ ਨੂੰ ਅਜੇ ਵਿਗਯਾਨਕਾਂ ਵਿਚ ਸੰਭਵ ਨਹੀਂ ਮੰਨਿਆਂ ਜਾਂਦਾ ਤੇ ਕਿਸੇ ਕਲਾਧਾਰੀ ਸ਼ਖਸੀਅਤ ਬਾਬਤ ਓਹ ਲਿਖੀਆਂ ਮਿਲਦੀਆਂ ਹਨ, ਉਨ੍ਹਾਂ ਨੂੰ ਕੱਟਕੇ ਗਵਾ ਨ ਦੇਵੇ, ਅਪਣੀ ਟੁਕ ਨਾਲ ਦੇਕੇ ਲਿਖ ਦੇਵੇ ਕਿ 'ਇਉਂ ਦੇ ਵਾਕਯਾਤ ਮਿਲਦੇ ਹਨ, ਮੇਰੇ ਖਿਆਲ ਵਿਚ ਇਹ ਸੰਭਵ ਨਹੀਂ, ਪਰ ਮੈਂ ਇਨ੍ਹਾਂ ਨੂੰ ਲਿਖ ਛਡਦਾ ਹਾਂ'। ਕੀ ਜਾਣੀਏ ਕਿ ਜਿਵੇਂ ਪੱਛਮ ਵਿਚ 'ਕੁਈ' ਆਦਿਕਾਂ ਨੇ ਜੋ ਮਾਨਸਿਕ ਕ੍ਰਿਸ਼ਮੇ ਦਿਖਾਏ ਹਨ, ਇਨ੍ਹਾਂ ਤੋਂ ਅੱਗੇ ਟੁਰਕੇ ਅਸਲੀ ਗਲ ਬੀ ਲੱਭ ਪਵੇ ਅਤੇ ਅਵਤਾਰੀ ਮਹਾਂ ਪੁਰਖ ਯਾ ਕਲਾਧਾਰੀ ਦੀ ਅਰੰਮੀ ਆਤਮ ਸ਼ਕਤੀ ਬੀ ਸਮਝੇ ਪੇ ਜਾਵੇ ਤੇ ਸਮਝਣ ਵਾਲੇ ਉਸ ਨੂੰ ਬਿਆਨ ਬੀ ਕਰ ਸਕਣ ਲਗ ਜਾਣ।

ਇਹ ਗਲ ਪ੍ਰਗਟ ਹੀ ਹੈ ਕਿ ਪੱਛਮ ਦੇ ਵਿਗਯਾਨਿਕਾਂ ਦਾ ਰੁਖ ਹੁਣ ਨਿਰੇ 'ਇਨਕਾਰ' ਵਲੋਂ ਖਦਲ ਰਿਹਾ ਹੈ। ਸਾਇੰਸਦਾਨ ਦਾ ਰੁਖ ਹੁਣ ਹਰ ਗਲ ਨੂੰ (Matter) ਮਾਦੇ ਵਲ ਮੱਲੋ ਮੱਲੀ ਖਿੱਚਣ ਦਾ ਨਹੀਂ ਸਗੋਂ ਮਾਦਾ ਆਪਣੀ ਖੋਜ ਪੜਤਾਲ ਤੇ ਵਿਤ੍ਰੇਕ ਵਿਚ ਸੂਖਮਤਾ ਵਲ ਲਿਜਾ ਰਿਹਾ ਹੈ। ਫਿਜ਼ਿਕਸ (ਪਦਾਰਥ ਵਿਦਜਾ) ਹੁਣ ਅਪਣੇ ਆਪ ਨੂੰ ਫਰੋਲਦੀ ਤੇ ਖੁਹਲਦੀ ਅੱਗੇ ਵਧਦੀ ਓਥੇ ਅੱਪੜੀ ਹੈ ਕਿ ਰਤੀ ਕੁ ਅੱਡੀ ਚੁੱਕਿਆਂ ਮੈਟਾਫਿਜ਼ਿਕਸ (ਅਧਜਾਤਮ ਵਿਦਜਾ) ਦੇ ਝਾਂਉਲੇ ਪੈਣ ਲਗ ਜਾਂਦੇ ਹਨ। ਇਸ ਦੇ ਨਾਲ ਹੀ ਕੋਈ ਕੋਈ ਗਲ ਵਿਦਜਾ ਵਿਗਯਾਨ ਦੀ ਖੋਜ ਵਿਚ ਐਸੀ ਨਿਕਲ ਪੈਂਦੀ ਹੈ ਕਿ ਜੋ ਹੁੰਦੀ ਤਾਂ ਦੂਰ ਸੱਤਵੀਂ ਹੈ ਪਰ ਉਨ੍ਹਾਂ ਅਧਜਾਤਮਿਕ ਪਹਿਲੂਆਂ ਪਰ ਕੁਛ ਚਮਕਾਰ ਜਿਹਾ ਮਾਰ ਜਾਂਦੀ ਹੈ, ਜੋ ਦਿਮਾਗ਼ੀ ਸਮਝ ਲਈ ਅਜੇ ਤਕ ਹਨੇਰੇ ਵਿਚ ਹੋਣ ਕਰਕੇ ਨਾ ਹੋਇਆਂ ਤੁੱਲ ਖਜਾਲੇ ਜਾਂਦੇ ਸੇ। ਮਸਲਨ 'ਆਇਨਸਟੈਨ' ਨੇ ਰਜਾਜ਼ੀ ਵਿੱਦਜਾ ਦੀ ਖੋਜ ਵਿਚ ਤ੍ਰੈ ਲਾਂਭਾਂ three dimensions ਦੇ ਨਾਲ ਚੌਥੀ ਲਾਂਭ ਲੱਭੀ ਹੈ ਤੇ ਉਹ ਉਸਨੇ 'ਕਾਲ' time ਨੂੰ ਸਹੀ ਕੀਤਾ ਹੈ। ਮੰਡਲ ਤਾਂ ਸੀ ਰਜਾਜ਼ੀ ਦੀ ਖੋਜ ਦਾ ਤੇ ਅਸਰ ਪੈਣਾ ਸੀ ਜਯੋਤਿਸ਼* ਯਾ ਭੂਮਿਤਿ† ਵਿਦਜਾ ਤੇ, ਪਰ ਨਾਲ ਇਹ ਗਲ ਝਾਂਵਲੇ ਮਾਰਨ ਲਗ ਗਈ ਕਿ ਕੀਹ ਜਾਣੀਏ ਕੋਈ ਦਿਮਾਗ਼ ਐਸੀ ਬਨਾਵਟ ਵਾਲਾ ਹੋਵੇ ਯਾ ਕਿਸੇ ਹਾਲਤ ਵਿਚ ਕੋਈ ਦਿਮਾਗ਼ ਐਸੀ ਹਾਲਤ ਵਿਚ ਚਲਾ ਜਾਵੇ ਕਿ ਉਸ ਦੀ

*Astronomy †Geometry.

ਸੋਝੀ ਚੋਥੀ ਲਾਂਭ ਵਿਚ ਜਾ ਪਵੇ ਤਾਂ ਉਸ ਲਈ ਕਾਲ ਆਪਣੇ ਆਪਨੂੰ ਭੂਤ ਭਵਿੱਖਤ ਵਰਤਮਾਨ ਦੇ ਤ੍ਰੈ ਟੁਕੜਿਆਂ ਵਿਚ ਨਹੀਂ ਦਿਖਾਏਗਾ, ਉਸ ਅਗੇ ਮਾਨੋਂ ਇਕ ਵਰਤਮਾਨ ਵਾਙੂ ਭਾਸਣ ਲੱਗ ਜਾਏਗਾ। ਜੋਗਾ ਇਉਂ ਭੂਤ ਤੇ ਭਵਿੱਖਤ ਦਾ ਗਿਆਨ ਇਨਸਾਨੀ ਦਿਮਾਗ਼ ਲਈ ਕਿਸੇ ਉਸ ਦੇ ਉੱਨਤ ਹੋਣ ਯਾ ਗ਼ੈਰ ਮਾਮੂਲੀ ਹਾਲਤ ਵਿਚ ਜਾਕੇ ਸੰਭਵ ਜੇਹਾ ਜਾਪਣ ਲਗ ਪਿਆ*। ਸੋ ਵਿਦਜਾ ਵਿਗਜਾਨ ਹੁਣ ਜਿਸ ਪਾਸੇ ਜਾ ਰਹੀ ਹੈ ਮੁਮਕਿਨ ਹੈ ਕਿ ਕਿਤੇ ਜਾਕੇ ਪਿਛਲੇ ਰੂਹਾਨੀ ਲੋਕਾਂ ਦੇ ਕਰਾਮਾਤਾਂ ਵਾਲੇ ਵਾਕਜਾਤ ਉਨ੍ਹਾਂ ਨੂੰ ਸਹਾਈ ਹੋਣ ਤੇ ਆਪਣੇ ਸਿੱਧਾਂਤਾਂ ਨੂੰ ਜੋੜਨ ਮੇਲਣ ਵੇਲੇ ਪਿਛਲੇ ਹੋਏ ਹਾਲਾਤ ਕੋਈ ਰੌਸ਼ਨੀ ਯਾ ਮਦਦ ਦੇ ਸਕਣ, ਇਸ ਲਈ ਓਹ ਗੁੰਮ ਕਰ ਦੇਣੇ ਮੁਨਾਸਿਬ ਨਹੀਂ ਹਨ।

---

*ਐਸੀ ਦਿਮਾਗ਼ੀ ਹਾਲਤ ਹੋ ਸਕਦੀ ਹੈ। ਇਸ ਦੇ ਸਬੂਤ ਲਈ 'ਫੇਬਰ ਐਂਡ ਫੇਬਰ' ਨੇ ਇਕ ਕਿਤਾਬ 'ਐਡਵੈਂਚਰ' ਨਾਮੇ ਦੀ ਅਖੀਰਲੀ ਐਡੀਸ਼ਨ ੧੯੩੧ ਵਿਚ ਛਾਪੀ ਸੀ। ਜਿਸ ਦਾ ਸੰਖੇਪ ਮਿਸਟਰ 'ਜੋਡ' ਨੇ ਅਪਣੀ 'ਗਾਈਡ ਟੂ ਮਾਡਰਨ ਥਾਟ'ਨਾਮੇ ਕਿਤਾਬ ਵਿਚ ਦਿੱਤਾ ਹੈ।ਜੋ ਇਸਤਰ੍ਹਾਂ ਹੈ—

ਆਕਸਫੋਰਡ ਦੇ ਹਯੂਸ (St. Hughs) ਕਾਲਜ ਦੀਆਂ ਦੋ ਉਪਰੋਥਲੀ ਦੀਆਂ ਪ੍ਰਿੰਸੀਪਲ ਬੀਬੀਆਂ ਸਨ ਜੋ ਅੰਗ੍ਰੇਜ਼ ਜਾਤੀ ਦੀਆਂ ਸਨ, ਜਿਨ੍ਹਾਂ ਦੇ ਨਾਮ ਸਨ 'ਮਿਸ ਮੋਬਰਲੇ' ਤੇ 'ਮਿਸ ਜੂਰਡੇਨ'। ਏਹ ਦੋਇ ਵਿਦਵਾਨ ਬੀਬੀਆਂ ਨਾਂ ਤਾਂ ਫ੍ਰਾਂਸ ਦੇ ਇਤਿਹਾਸ ਦੀਆਂ ਰਸਿਕ ਸਨ ਤੇ ਨਾਂ ਕਿਸੇ ਪ੍ਰਕਾਰ ਦੀ ਰੂਹਾਂ ਦੀ ਯਾ ਗੁਪਤ ਵਿਦਿਆ ਦੀਆਂ ਜਾਣੂ ਸਨ। ਏਹ ੧੯੦੧ ਵਿਚ ਫਰਾਂਸ ਸੈਰ ਕਰਨ ਗਈਆਂ ਸਨ। ਇਕ ਦਿਨ ਲੌਂਦੇ ਪਹਿਰ ਅਗਸਤ ਦੇ ਮਹੀਨੇ ਏਹ ਦੋਇ ਮਹਲ 'ਵਰਸੇਲਸ' ਦੇ ਬਾਗ਼ ਵਿਚ ਸੈਰ ਕਰਦੀਆਂ 'ਟ੍ਰੈਨਾਨ' (ਇਕ ਮਕਾਨ ਹੈ) ਦੀਆਂ ਜ਼ਿਮੀਆਂ ਵਿਚ ਫਿਰ ਰਹੀਆਂ ਸਨ ਕਿ ਇਨ੍ਹਾਂ ਨੂੰ ਅਚਾਨਕ ਐਸੇ ਆਦਮੀ ਮਿਲੇ ਤੇ ਬੁਲਾਣ ਚਲਾਣ ਲਗ ਪਏ ਜਿਨ੍ਹਾਂ ਦੇ ਲਿਬਾਸ ੧੭੮੬ ਈ: ਸੰਨ ਦੇ ਸਨ। ਕੁਛ ਆਦਮੀ ਇਨ੍ਹਾਂ ਵਿਚੋਂ ਦੋਹਾਂ ਨੂੰ ਦਿੱਸੇ ਕੁਛ ਇਕ ਨੂੰ। ਫਿਰ ਇਨ੍ਹਾਂ ਬੀਬੀਆਂ ਨੇ ਓਥੇ ਉਹ ਉਪਬਨ ਵੇਖੇ ਜੋ ਹੁਣ ਉੱਥੇ ਨਹੀਂ ਹਨ। ਫਿਰ ਏਹ ਇਕ ਜਟਕੇ ਪੁਲ ਪਾਸੋਂ ਲੰਘੀਆਂ ਜੋ ਇਕ ਕੱਸ ਦੇ ਉਤੇ ਬੱਝਾ ਹੋਇਆ ਸੀ, ਜਿਸ ਕੱਸ ਦੇ ਅੱਗੇ ਜਾਕੇ ਝਰਨਾ ਸੀ, ਪਰ ਅਜ ਕਲ ਉੱਥੇ ਨਾ ਉਹ ਪੁਲ ਹੈ, ਨਾ ਕੱਸ ਤੇ ਨਾ ਝਰਨਾ। ਫਿਰ ਉਨ੍ਹਾਂ ਇਕ ਆਦਮੀ ਬਾਗ਼ ਵਿਚ ਇਕ ਮੰਡਪ ਦੇ ਪਾਸ ਬੈਠਾ ਡਿੱਠਾ, ਪਰ ਅਜ ਕਲ ਇਹ ਮੰਡਪ ਉੱਥੇ ਨਹੀਂ ਹੈ। ਫਿਰ ਉਨ੍ਹਾਂ ਨੂੰ ਮਹਲ ਦੇ ਇਕ ਦਰਵਾਜ਼ੇ ਵਿਚੋਂ ਨਿਕਲਕੇ ਇਕ ਪਿਆਦੇ ਨੇ ਸਲਾਮ ਕੀਤੀ ਜਿਹੜਾ ਦਰਵਾਜ਼ਾ ਕਿ ਪੌੜੀਆਂ ਦੇ ਡਿੱਗ ਪੈਣ ਨਾਲ ਸੋ ਵਰ੍ਹੇ ਤੋਂ ਬੰਦ ਹੋ ਚੁਕਾ ਸੀ।

ਇਨ੍ਹਾਂ ਬੀਬੀਆਂ ਨੂੰ ਇਸ ਵੇਲੇ ਤਾਂ ਇਕ ਉਦਾਸੀ ਛਾਈ ਪਰ ਮਗਰੋਂ ਉਹ ਕਈ ਵੇਰ ਓਥੇ ਮੁੜ ਮੁੜ ਗਈਆਂ ਤੇ ਤਸੱਲੀ ਹੋਈ ਕਿ ਬਨ, ਪੁਲ, ਕੱਸ, ਝਰਨਾ, ਮੰਡਪ ਤੇ ਦਰਵਾਜ਼ਾ ਉਥੇ ਮੂਲੋਂ ਨਹੀਂ ਹਨ, ਪਰ ਉਨ੍ਹਾਂ ਨੂੰ ਪਤਾ ਲੱਗਾ ਕਿ ੧੭੮੬ ਈ: ਵਿਚ ਜਦੋਂ ਮਲਕਾ 'ਮੇਰੀ ਐਂਟੀਆਇਨਿਟ' ਜੀਉਂਦੀ ਸੀ ਤਦ ਜੋ ਕੁਛ ਇਨ੍ਹਾਂ ਬੀਬੀਆਂ ਡਿੱਠਾ ਸੀ ਵਾਲ ਵਾਲ ਠੀਕ ਓਸੇ ਤਰ੍ਹਾਂ ਦਾ ਸਚੀ ਮੁਚੀ ਹੈਸੀ। ਜੋ ਆਦਮੀ ਮਿਲੇ ਸਨ ਉਨ੍ਹਾਂ ਵਿਚੋਂ ਕਈਆਂ ਦੇ ਪਤੇ ਲਗ ਗਏ ਕਿ ਉਸ ਸਮੇਂ ਹੈਸਨ ਤੇ ਪੁਸ਼ਾਕੇ ਵੀ ਓਦੋਂ ਉਹੋ ਹੈਸਨ। ਇਨ੍ਹਾਂ ਬੀਬੀਆਂ ਨੇ ਇਕ ਰੈਂਸ ਤੇ ਇਕ ਜ਼ਨਾਨੀ ਵੇਖੀ ਸੀ ਉਸ ਦੀ ਨੁਹਾਰ ਤੇ ਲਿਬਾਸ ਦੀ ਖੋਜ ਕਰਨ ਤੇ ਓਹ ਮਲਕਾ 'ਮੇਰੀ ਐਂਟੀਆਇਨਿਟ' ਨਿਕਲੀ।

ਇਸ ਤੋ ਮਗਰੋਂ ਮਿਸ ਜੂਰਡੇਨ ਦੋ ਅਡ ਅਡ ਮੌਕਿਆਂ ਤੇ ਫੇਰ ਓਥੇ ਹੀ ਇਕੱਲੀ ਗਈ, ਉਹੋ ਕੁਛ ਮੁੜ ਡਿੱਠਾ ਤੇ ਉਸ ਸਮੇਂ ਦੇ ਬੰਦਿਆਂ ਨਾਲ ਗਲਾਂ ਕੀਤੀਆਂ। ਤੀਸਰੀ ਵੇਰ ਉਸਨੇ ਸਾਰੇ ਨਜ਼ਾਰੇ

(ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਹੇਠ)

[ਕਲਾਧਾਰੀ ਦੀ ਸ੍ਵੈਜੀਵਨੀ]

ਇਕ ਹੋਰ ਵਰਤਾਉ ਹੈ ਜੋ ਵਿਗਜਾਨਿਕ ਇਤਿਹਾਸ ਵਾਲੇ ਕਲਾਧਾਰੀ ਸ਼ਖਸੀਅਤਾਂ ਨਾਲ ਇਸ ਕਰਾਮਾਤ ਨੂੰ ਵਹਿਮ ਸਮਝਕੇ ਕਦੇ ਕਦੇ ਕਰ ਬੈਠਦੇ ਹਨ। ਜਿਸ ਦਾ ਵੇਰਵਾ ਇਉਂ ਹੈ:—ਇਕ ਤ੍ਰੀਕਾ ਇਤਿਹਾਸ ਦਾ ਇਹ ਹੈ ਕਿ ਆਪ ਅਪਣਾ ਜੀਵਨ ਲਿਖੀਦਾ ਹੈ ਜਿਸ ਨੂੰ 'ਆਟੋਬਾਇਓਗ੍ਰਾਫੀ' ਨਿਜ ਜੀਵਨੀ ਯਾ ਸ੍ਵੈਜੀਵਨੀ ਆਖੀਦਾ ਹੈ। ਜੇ ਏਹੋ ਜੇਹੀ ਕੋਈ ਸ਼ੈ ਇਤਿਹਾਸਕਾਰਾਂ ਨੂੰ ਇਤਿਹਾਸ ਲਿਖਣ ਵੇਲੇ ਮਿਲ ਜਾਵੇ ਤਾਂ ਖੁਸ਼ੀ ਨਾਲ ਲੈਂਦੇ ਹਨ, ਪਰ ਜਦ ਕਲਾਧਾਰੀ ਦੀ ਐਸੀ ਕੋਈ ਗਲ ਮਿਲੇ ਤੇ ਉਸ ਵਿਚ ਐਸੇ ਵਾਕਜਾਤ ਦਾ ਜ਼ਿਕਰ ਹੋਵੇ ਕਿ ਜਿਸ ਨੂੰ ਉਹ ਕਰਾਮਾਤ ਖਿਆਲ ਕਰਨ ਤਾਂ ਸੰਕੋਚ ਵਿਚ ਪੈ ਜਾਂਦੇ ਹਨ। ਮਸਲਨ ਜਹਾਂਗੀਰ ਦੀ ਆਪਣੀ ਤੁਜ਼ਕ ਵਿਚੋਂ ਉਸ ਦੇ ਹਾਲਾਤ ਨੂੰ ਇਤਿਹਾਸਿਕ ਮੰਨਕੇ ਇਤਿਹਾਸਕਾਰ ਲੈ ਲਏਗਾ, ਪਰ ਜੇ ਕਬੀਰ ਜੀ ਆਪ ਲਿਖ ਗਏ ਹੋਣ 'ਕਿ ਮੈਨੂੰ ਗੰਗਾ ਵਿਚ ਮੁਸ਼ਕਾਂ ਬੰਨ੍ਹਕੇ ਸਿੱਟ ਦਿੱਤਾ ਗਿਆ ਤੇ ਮੈਂ ਨਾਂ ਡੁੱਬਾ, ਮੈਨੂੰ ਹਾਥੀ ਅੱਗੇ ਪਾਇਆ ਗਿਆ ਤੇ ਹਾਥੀ ਮੈਨੂੰ ਕੁਚਲਨ ਦੀ ਥਾਂ ਨਮਸਕਾਰਾਂ ਕਰਨ ਲਗ ਪਿਆ' ਤਾਂ ਇਤਿਹਾਸਕਾਰ ਕਹੇਗਾ 'ਹੋ ਨਹੀਂ ਸਕਦਾ ਕਿ ਬੰਨ੍ਹਕੇ ਸੱਟਿਆ ਆਦਮੀ ਗੰਗਾ ਵਿਚ ਨਾਂ ਡੁੱਬੇ ਤੇ ਅੱਗੇ ਆਏ ਨੂੰ ਹਾਥੀ ਨਾਂ ਕੁਚਲੇ'। ਹਾਲਾਂ ਕਿ

[ਪਿਛਲੇ ਪੰਨੇ ਦੀ ਬਾਕੀ ਦੀ ਟੁਕ]

ਵਿਚ ਇਕ ਕੰਬਣੀ ਵੇਖੀ। ੧੯੧੪ ਵਿਚ ਤਿੰਨ ਆਦਮੀ ਹੋਰ ਦੋਹਾਂ ਬੀਬੀਆਂ ਨੂੰ ਆਕੇ ਮਿਲੇ ਜੋ ਦੱਸਣ ਲਗੇ ਕਿ ਅਸੀਂ 'ਵਰਸਲਸ' ਦੇ ਨੇੜੇ ਰਹਿੰਦੇ ਸਾਂ ਜਿੱਥੋਂ ਸਾਰਾ ਕੁਛ ਦਿੱਸਦਾ ਸੀ। ਅਸਾਂ ਕਈ ਵੇਰ ਨਜ਼ਾਰੇ ਏਥੇ ਜੋ ਤੁਸਾਂ ਦੇਖੇ ਹਨ, ਤੇ ਅੰਤ ਸਾਡੇ ਦਿਮਾਗ਼ ਏਹ ਕਈ ਵੇਰ ਦੇਖ ਦੇਖ ਕੇ ਥੱਕ ਗਏ ਤੇ ਓਥੋਂ ਦਾ ਰਹਿਣਾ ਛਡ ਦਿੱਤਾ।

ਇਸ ਉਪਰ ਲਿਖੇ ਵਾਕਿਆ ਨੂੰ 'ਮਿ: ਜੋਡ' ਇਕ ਚੰਗੀ ਤਰ੍ਹਾਂ ਪਾਇਆ ਸਬੂਤ ਨੂੰ ਪਹੁੰਚਾ ਵਾਕਿਆ ਲਿਖਦੇ ਹਨ। ਯਥਾ:—

A Particularly well attested instance has recently been described in detail in a book entitled *An Adventure* which records the experience of two English Ladies who, walking in 1901 in the grounds of the Trianon at Versailles, walked straight into the eighteenth century and incidentally saw Marie Antionette.

[Guide to Modern thought. P. 169.

ਇਹ ਵਾਕਿਆ ਦੱਸਦਾ ਹੈ ਕਿ ਦਿਮਾਗ਼ ਦੀ ਕੋਈ ਹਾਲਤ ਐਸੀ ਹੋ ਸਕਦੀ ਹੈ ਯਾ ਕੋਈ ਦਿਮਾਗ਼ ਐਸੇ ਹੋਨ ਕਿ ਜਿਨ੍ਹਾਂ ਅਗੇ ਹੋ ਬੀਤਿਆ ਸਮਾਂ ਵਰਤਮਾਨ ਸਮੇਂ ਵਾਂਗੂੰ ਵਿਛ ਜਾਂਦਾ ਹੈ। ਸਾਡਾ ਇਹ ਮਤਲਬ ਨਹੀਂ ਕਿ ਅੰਤਰਯਾਮਤਾ ਦਾ ਦਲੀਲੀ ਸਬੂਤ ਲੱਭ ਗਿਆ ਹੈ, ਪਰ ਇਹ ਕਿ ਰੜਾਕੀ ਦੀ ਇਕ ਲੱਹ ਨਾਲ, ਕਿ ਕਾਲ ਦਿਸ਼ਾ ਦੀ ਚੌਥੀ ਲਾਂਭ ਹੈ, ਦੂਰ ਜਾਕੇ ਕੋਈ ਅਸਰ ਪਿਆ, ਜਿਸ ਨੇ ਇਮਕਾਨ ਦੇ ਦਾਇਰੇ ਵਿਚ ਇਹ ਗਲ ਲਿਆ ਦਿੱਤੀ ਕਿ ਭੂਤ ਭਵਿੱਖਤ ਕਦੇ ਵਰਤਮਾਨ ਵਾਂਙੂ ਭਾਸ ਸਕਦੇ ਹਨ ਤੇ ਉਪਰ ਦਿੱਤੇ 'ਮਿਸ ਮੋਬਰਲੇ' ਤੇ 'ਮਿਸ ਜੂਰਡੇਨ' ਦੇ ਇਤਿਹਾਸਿਕ ਵਾਕਿਆ ਨੇ ਰੌਸ਼ਨੀ ਪਾ ਦਿੱਤੀ ਹੈ ਕਿ ਭੂਤ ਦਾ ਵਰਤਮਾਨ ਵਾਙੂ ਹੂਬਹੂ ਵੇਖਿਆ ਜਾਣਾ ਇਨਸਾਨੀ ਦਿਮਾਗ਼ਾਂ ਦੇ ਤਜਰਬੇ ਵਿਚ ਆ ਜਾਣ ਵਾਲੀ ਗਲ ਹੈ, ਤੇ ਆਈ ਹੈ।

ਇਸ ਵੇਲੇ ਹਠ ਯੋਗੀ ਮਿਲਦੇ ਹਨ ਜੋ ਪ੍ਰਾਣਾਯਾਮ ਕਰਕੇ ਨਦੀ ਵਿਚ ਪਏ ਹੋਏ ਨਹੀਂ ਡੁਬਦੇ। ਭਾਈ ਰਤਨ ਸਿੰਘ ਜੀ ਭੰਗੂ ਨੇ ਦੱਸਿਆ ਹੈ ਕਿ ਨਵਾਬ ਮੀਰ ਮੰਨੂੰ ਨੇ ਪੰਡੋਰੀ ਦੇ ਮਹੰਤ ਦਾਦੂ ਰਾਮ ਦੇ ਪੋਤੇ ਨੂੰ ਹਾਥੀ ਅੱਗੇ ਸੁੱਟਿਆ ਤੇ ਹਾਥੀ ਨੇ ਉਸ ਨੂੰ ਨਾਂ ਕੁਚਲਿਆ। ਸਾਡਾ ਏਥੇ ਇਹ ਮਤਲਬ ਨਹੀਂ ਕਿ ਲੇਖਕ ਜੇ ਨਹੀਂ ਚਾਹੁੰਦਾ ਤਾਂ ਇਨ੍ਹਾਂ ਗਲਾਂ ਨੂੰ ਜ਼ਰੂਰ ਮੰਨ ਲਵੇ, ਬੇਸ਼ਕ ਨਾਂ ਮੰਨੇ, ਪਰ ਉਸ ਨੂੰ ਕੋਈ ਹੱਕ ਹਾਸਲ ਨਹੀਂ ਕਿ ਜਦ ਕੋਈ ਸਨਮਾਨ ਯੋਗ ਵਜਕਤੀ ਜੋ ਆਪਣੇ ਸੱਚ ਤੇ ਧਰਮੀ ਹੋਣ ਲਈ ਅੱਜ ਤਕ ਸਨਮਾਨਤਿ ਹੈ ਆਪਣੀ ਬਾਬਤ ਕੁਛ ਆਪ ਲਿਖ ਗਈ ਹੋਵੇ ਤਦ ਉਸ ਦੀ ਆਪਣੀ ਆਪ ਲਿਖੀ ਹਡ ਬੀਤੀ ਨੂੰ ਓਹ ਆਪਣੇ ਇਤਿਹਾਸ ਵਿਚ ਨਾ ਲਿਖੇ ਤੇ 'ਅਸੰਭਵ' ਕਹਿਕੇ ਸੁੱਟ ਦੇਵੇ। ਉਸ ਦਾ ਫਰਜ਼ ਹੈ ਇਹ ਲਿਖਣਾ ਕਿ ਏਹ ਵਾਕਜਾਤ ਹਛ ਬੀਤੇ ਫਲਾਣੇ ਮਹਾਂ ਪੁਰਖ ਯਾ ਕਲਾਧਾਰੀ ਨੇ ਆਪਣੀ ਬਾਬਤ ਆਪ ਲਿਖੇ ਹਨ। ਕਵੀ ਸੰਤੋਖ ਸਿੰਘ ਜੀ ਨੇ ਇਹ ਉਕਾਈ ਨਹੀਂ ਕੀਤੀ, ਉਸ ਨੇ ਦੂਸਰੇ ਲੇਖਕਾਂ ਦੇ ਦਿੱਤੇ ਐਸੇ ਵਾਕਜਾਤ ਤੇ ਲੇਖਕਾਂ ਦੇ ਆਪਣੀ ਬਾਬਤ ਆਪ ਲਿਖੇ ਐਸੇ ਵਾਕਜਾਤ ਸ਼੍ਰੀ ਗੁ: ਪ੍ਰ: ਸੂ: ਵਿਚ ਦਰਸਾਏ ਹਨ।

[ਵਿਗਜਾਨਿਕ ਇਤਿਹਾਸ ਵਿਚ ਕਰਾਮਾਤ]

ਵਿਗਜਾਨਿਕ ਇਤਿਹਾਸ ਨੇ ਬੀ ਕਦੇ ਕਦੇ ਐਸੇ ਵਾਕਜਾਤ ਲਏ ਹਨ। ਮਸਲਨ ਹਮਾਯੂੰ ਦੀ ਬੀਮਾਰੀ ਵੇਲੇ ਜਦ ਉਸ ਦੇ ਜੀਵਨ ਦੀ ਆਸ ਨਾ ਰਹੀ ਤਾਂ ਬਾਬਰ ਨੇ ਤ੍ਰੈ ਪ੍ਰਕਰਮਾਂ ਕੀਤੀਆਂ ਤੇ ਇਹ ਆਖਕੇ ਕਿ 'ਇਸ ਦੀ ਬੀਮਾਰੀ ਮੈਂ ਲੈ ਲਈ' ਲੇਟ ਗਿਆ ਤੇ ਮਰ ਗਿਆ ਤੇ ਹਮਾਯੂੰ ਢੱਲ ਹੋ ਗਿਆ। ਚਾਲੀ ਪੰਜਾਹ ਵਰ੍ਹੇ ਹੋਏ ਤਾਂ ਇਹ ਗਲ ਮੂਲੋਂ ਨਾ ਮੰਨਣ ਯੋਗ ਖਿਆਲ ਕੀਤੀ ਗਈ, ਪਰ ਹੁਣ 'ਕੁਈ' ਵਰਗਿਆਂ ਦੀਆਂ ਕਰਕੇ ਦੱਸੀਆਂ ਗਲਾਂ ਤੇ ਸਾਈਕਾਲੋਜੀ ਦੀਆਂ ਛਾਣ ਬੀਣਾਂ ਤੋਂ ਪੱਛਮੀ ਖੋਜੀਆਂ ਨੇ ਇਕ ਹੋਰ ਨੁਕਤੇ ਤੋਂ ਇਨ੍ਹਾਂ ਦਾ ਹੋਣਾ ਸੰਭਵ ਮੰਨ ਲਿਆ ਹੈ। ਉਹ ਐਉਂ ਕਿ ਦੋਹਾਂ ਦੇ ਦਿਲਾਂ ਵਿਚ 'ਆਟੋ-ਸਜੈਸ਼ਨ' ਇਸ ਫੈਅਲ ਨਾਲ ਟੁਰ ਪਈਆਂ, ਇਕ ਦੇ ਅੰਦਰ ਰੋਗ ਤੇ ਮੌਤ ਲੈ ਲੈਣ ਦੀ ਤੇ ਦੂਏ ਦੇ ਅੰਦਰ ਦੇ ਦੇਣ ਦੀ। ਸੋ ਅੰਦਰਲੇ 'ਅਰਧ ਸੱਗਜਾਤ ਮਨ*' ਨੇ ਬਾਕੀ ਦਾ ਕੰਮ ਕਰ ਲਿਆ। ਇਸੀ ਤਰ੍ਹਾਂ ਹੋਰ ਤਰੱਕੀ ਕਰਦਿਆਂ ਐਸੀਆਂ ਹੋਣਹਾਰਾਂ ਦਾ ਹੋਰ ਉਚੇਰਾ ਤੇ ਅਸਲੀ ਕਾਰਨ ਲਭ ਪੈਣਾ ਹੁਣ ਅਸੰਭਵ ਨਹੀਂ ਕਿਹਾ ਜਾ ਸਕਦਾ। ਸੋ ਜੇ ਏਹ ਵਾਕਿਆ ਅਸੰਭਵ ਸਮਝਕੇ ਛੱਡ ਦਿੱਤਾ ਜਾਂਦਾ ਤਾਂ ਇਕ ਵਾਕਿਆ 'ਪਿਤਾ-ਪ੍ਰੇਮ' ਦੀ ਤੀਖ਼ਣਤਾ (Intensity) ਦਾ ਸੰਸਾਰ ਤੋਂ ਲੋਪ ਹੋ ਜਾਂਦਾ।

ਬਾਜ਼ੇ ਵੇਲੇ ਵਿਗਜਾਨਿਕ ਇਤਿਹਾਸਕਾਰ ਨੇ ਐਸੇ ਵਾਕਜਾਤ ਦਿੱਤੇ ਹਨ, ਪਰ ਆਪਣੇ ਮਨ ਦੇ ਝੁਕਾਉ ਯਾ ਰੰਗਤ ਨੂੰ ਨਾਲ ਜੋੜ ਦਿੱਤਾ ਹੈ। ਇਕ ਯੂਰਪੀਨ ਇਤਿਹਾਸਕਾਰ ਨੇ ਬੀ ਦੋ ਵਾਕੇ ਕਰਾਮਾਤ ਦੀ ਸ਼ਕਲ ਦੇ ਲਿਖੇ ਹਨ ਪਰ ਦੁਹਾਂ ਦੇ ਨਾਲ ਉਸ ਦੇ ਮਨ ਦੇ ਝੁਕਾਉ ਨੇ ਉਸ ਦੀ ਇਤਿਹਾਸਿਕ ਨਿਰਪੱਖਤਾ ਗੁਆ ਦਿੱਤੀ ਹੈ। ਇਸ ਦੀ ਵਿਥਿਆ ਇਸ ਪ੍ਰਕਾਰ ਹੈ:—

ਲੈੱਬਰੂਨ ਨਾਮੇ ਇਕ ਇਤਿਹਾਸਕਾਰ ਦਾ ਹਿੰਦ ਇਤਿਹਾਸ ੧੮੮੦-੯੦ ਵਿਚ ਸਕੂਲਾਂ ਦੀ ਪੜ੍ਹਾਈ ਵਿਚ ਸੀ। ਉਸ ਨੇ ਇਸ ਤਰ੍ਹਾਂ ਦੇ ਦੋ ਵਾਕਜਾਤ ਇਉਂ ਲਿਖੇ ਹਨ:—

*Sub-concious mind.

ਸੁਬਕਤਗੀਨ ਨੇ ਸ਼ਿਕਾਰ ਖੇਡਦੇ ਇਕ ਹਰਨੀ ਦਾ ਬੱਚਾ ਪਕੜ ਲਿਆ ਤੇ ਹੰਨੇ ਨਾਲ ਬੰਨ੍ਹਕੇ ਦੂਰ ਪਿਆ। ਕੁਛ ਪੈਂਡਾ ਕਰਕੇ ਉਸ ਨੇ ਪਿੱਛੇ ਪਰਤਕੇ ਡਿੱਠਾ ਕਿ ਹਰਨੀ ਮਗਰੇ ਮਗਰ ਆ ਰਹੀ ਹੈ। ਤਰਸ ਕਰਕੇ ਸੁਬਕਤਗੀਨ ਨੇ ਬੱਚਾ ਛੱਡ ਦਿੱਤਾ। ਉਸ ਰਾਤ ਉਸ ਨੇ ਸੁਪਨਾ ਡਿੱਠਾ ਕਿ ਉਸ ਨੂੰ ਕੋਈ ਆਖਦਾ ਹੈ ਕਿ ਤੇਰੇ ਇਸ ਤਰਸ ਬਦਲੇ ਤੈਨੂੰ ਪਾਤਸ਼ਾਹ ਬਣਾ ਦਿੱਤਾ, ਸੋ ਉਹ ਗਜ਼ਨੀ ਦਾ ਪਾਤਸ਼ਾਹ ਹੋਇਆ*। ਇਹੋ ਲੈੱਥਬ੍ਰਿਜ ਇਤਿਹਾਸਕਾਰ ਸੇਵਾ ਜੀ ਮਰਹੱਟੇ ਦੇ ਹਾਲਾਤ ਵਿਚ ਲਿਖਦਾ ਹੈ ਕਿ ਸੇਵਾ ਜੀ ਦੇ ਪਿਤਾ ਸ਼ਾਹ ਜੀ ਨੂੰ ਇਕ ਦੇਵੀ ਨੇ ਸੁਪਨੇ ਵਿਚ ਦਰਸ਼ਨ ਦਿੱਤੇ ਤੇ ਆਖਿਆ ਕਿ ਤੇਰੇ ਟੱਬਰ ਵਿਚੋਂ ਇਕ ਜਣਾ ਰਾਜ ਕਰੇਗਾ ਜੋ ਹਿੰਦੂ ਧਰਮ ਥਾਪੇਗਾ, ਗਊ ਬ੍ਰਾਹਮਣਾਂ ਦੀ ਰਖਿਆ ਕਰੇਗਾ ਆਦਿ। ਸੋ ਸ਼ਾਹ ਜੀ ਦਾ ਪੁੱਤ੍ਰ ਸੇਵਾ ਜੀ ਰਾਜਾ ਹੋਇਆ ਤੇ ਹਿੰਦੂ ਧਰਮ ਦਾ ਰੱਖਜਕ ਬਣਿਆਂ। ਲੈੱਥਬ੍ਰਿਜ ਜਦ ਸੁਬਕਤਗੀਨ ਦਾ ਸੁਪਨਾ ਲਿਖਦਾ ਹੈ ਤਾਂ ਕੇਵਲ ਇੰਨੀ ਉਥਾਨਕਾ ਦੇਂਦਾ ਹੈ ਕਿ 'ਇਕ ਮਨੋਹਰ ਰਵਾਯਤ ਬਾਜ਼ੇ ਪੁਰਾਣੇ ਇਤਿਹਾਸਕਾਰ ਲਿਖਦੇ ਹਨ ਜਿਸ ਤੋਂ ਸੁਬਕਤਗੀਨ ਦੇ ਦਿਆਲੂ ਸੁਭਾਵ ਨੂੰ ਪ੍ਰਗਟ ਕਰਦੇ ਹਨ'। ਪਰ ਜਦੋਂ ਸ਼ਾਹ ਜੀ ਦੇ ਸੁਪਨੇ ਦੀ ਗਲ ਲਿਖਦਾ ਹੈ ਤਾਂ ਉਥਾਨਕਾ ਇਹ ਦੇਂਦਾ ਹੈ ਕਿ 'ਇਕ ਅਨੋਖੀ ਕਹਾਣੀ ਸ਼ਾਹ ਜੀ ਬਾਬਤ ਦੱਸੀ ਜਾਂਦੀ ਹੈ ਜੋ ਉਸ ਸਮੇਂ ਦੇ ਮਰਹਟੇ ਲੋਕਾਂ ਦੇ ਵਹਿਮੀ ਸੁਭਾ ਨੂੰ ਪ੍ਰਗਟ ਕਰਦੀ ਹੈ'। ਏਹ ਦੋਵੇਂ ਗਲਾਂ ਸੁਪਨੇ ਦੀਆਂ ਹਨ, ਦੋਇ ਪੂਰੀਆਂ ਹੋਈਆਂ। ਜੇ ਹਰ ਸੁਪਨੇ ਨੂੰ ਨੀਂਦ ਦਾ ਭੁਖਲਾ ਸਮਝਕੇ ਤੇ ਅਸੰਭਵ ਦਾ ਸਿਰਨਾਵਾਂ ਲਾਕੇ ਇਤਿਹਾਸਕਾਰ ਸੱਟ ਦੇਂਦੇ ਤਾਂ 'ਸੁਪਨ ਅਵਸਥਾ ਵਿਚ ਹੋਣਹਾਰ ਦੇ ਕਦੇ ਦਿੱਸ ਪੈਣ' ਦੇ ਦੋ ਵਾਕੇ ਗੁੰਮ ਹੋ ਜਾਂਦੇ, ਜਿਨ੍ਹਾਂ ਦੀ ਸੰਭਵਤਾ ਕਿ ਹੁਣ ਕੁਛ ਕੁਛ ਮੰਨੀ ਜਾਣ ਲਗ ਪਈ ਹੈ†। ਲੈੱਥਬ੍ਰਿਜ ਦੇ ਦੋਹਾਂ ਵਾਕਿਆਂ ਦੇ ਲਿਖਣ ਵਿਚ ਇਕ ਸੁਆਦਲੀ ਗਲ ਇਹ ਹੈ ਜੋ ਦੱਸਦੀ ਹੈ ਕਿ ਵਿਗਯਾਨਿਕ ਇਤਿਹਾਸ ਦਾ ਲਿਖਾਰੀ ਆਪਣੇ ਮਨ ਦੇ ਝੁਕਾਉ ਤੋਂ ਛੁਟਕਾਰਾ ਨਹੀਂ ਪਾ ਸਕਦਾ ਤੇ ਦਿਲੀ ਤਅੱਸਬਾਤ ਉਸ ਦੀ ਕਲਮ ਬੀ ਲਿਖ ਹੀ ਜਾਂਦੀ ਹੈ, ਜੈਸੇ ਕਿ ਸੇਵਾ ਜੀ ਦੇ ਪਿਤਾ ਦੇ ਸੁਪਨੇ ਬਾਬਤ ਓਹ ਲਿਖਦਾ ਹੈ ਕਿ ਇਹ ਸੁਪਨਾ ਮਰਹਟੇ ਲੋਕਾਂ ਦੇ ਤਦੋਂ ਵਹਿਮੀ ਆਚਰਣ ਵਾਲੇ ਹੋਣ ਦਾ ਸੂਚਕ ਹੈ, ਪਰ ਸੁਬਕਤਗੀਨ ਦੇ ਸੁਪਨੇ ਨੂੰ ਪਠਾਣਾਂ ਲੋਕਾਂ ਦੇ ਵਹਿਮ ਵਿਚ ਫਸੇ ਹੋਣ ਦਾ ਸੂਚਕ ਨਹੀਂ ਦੱਸਦਾ।

[ਰੂਹਨੀ ਤੇ ਸੰਸਾਰਕ ਸ਼ਖਸੀਅਤਾਂ ਦਾ ਇਤਿਹਾਸ]

ਕਿਉਂਕਿ ਕਵੀ ਸੰਤੋਖ ਸਿੰਘ ਜੀ ਰਾਜਿਆਂ ਦਾ ਇਤਿਹਾਸ ਨਹੀਂ ਲਿਖ ਰਹੇ, ਓਹ

*ਇਹ ਓਹ ਪਠਾਣ ਪਾਤਸ਼ਾਹ ਸੀ ਜਿਸ ਨੇ ਪੰਜਾਬ ਪਰ ਸਭ ਤੋਂ ਪਹਿਲਾਂ ਹਮਲਾ ਕੀਤਾ ਤੇ ਇਸ ਦੇਸ਼ ਦੀ ਆਜ਼ਾਦੀ ਦੇ ਮੁੱਢ ਪਰ ਕੁਹਾੜਾ ਧਰਿਆ। ਇਸ ਦੇ ਪੁੱਤ੍ਰ ਮਹਿਮੂਦ ਨੇ ਫੇਰ ਹਿੰਦ ਤੇ ੧੭ ਵੇਰ ਹਮਲੇ ਕੀਤੇ।

†'ਸੱਗਜ਼ਾਤ ਮਨ' ਤੇ 'ਅਰਧ ਸੱਗਜ਼ਾਤ ਮਨ' ਤਾਂ ਸਾਈਕਾਲੋਜਿਸਟਾਂ ਨੇ ਦੋ ਪਰਤ ਮਨ ਦੇ ਸਹੀ ਕੀਤੇ ਸਨ, ਹੁਣ ਤੀਸਰੇ 'ਉੱਚ ਸੱਗਜ਼ਾਤ ਮਨ' ਦੇ ਹੋਣ ਪਰ ਬੀ ਪੁਸਤਕ ਲਿਖੇ ਜਾਣ ਲਗ ਪਏ ਹਨ। ਇਸ ਮਨ ਪਰ ਹੋਣਹਾਰਾਂ ਦਾ ਹੋਣ ਤੋਂ ਪਹਿਲੋਂ ਹੀ ਨਕਸ਼ ਪੈ ਜਾਂਦਾ ਹੈ। ਦੇਖੋ 'ਅਵਰ ਸੁਪਰ ਕਾਨਸ਼ਸ ਮਾਂਡੀਂ' ਕ੍ਰਿਤ 'ਈਡਿਥ ਲੀਟਿਲਟਨ'।

ਰੂਹਾਨੀ ਸ਼ਖਸੀਅਤਾਂ ਦਾ ਇਤਿਹਾਸ ਲਿਖ ਰਹੇ ਹਨ ਤੇ ਰੂਹਾਨੀਅਤ ਦੇ ਔਜ ਵਾਲਿਆਂ ਕਲਾਧਾਰੀਆਂ ਦਾ ਇਤਿਹਾਸ ਹੂਬਹੂ ਰਾਜਿਆਂ ਤੇ ਰਾਜਸੀ ਲੋਕਾਂ ਵਰਗਾ ਨਹੀਂ ਹੁੰਦਾ, ਇਸ ਲਈ ਇਸ ਵਿਸ਼ੇ ਤੇ ਥੋੜੀ ਜਿਹੀ ਵਿਚਾਰ ਅਸਾਂ ਹੁਣ ਕਰਨੀ ਹੈ।

ਰਾਜਸੀ ਲੋਕਾਂ ਨੇ ਆਪੋ ਵਿਚ ਜੰਗ ਜਦਲ ਅਕਸਰ ਗ਼ਰਜ਼ ਲਈ ਕੀਤੇ ਹਨ। ਚਾਹੇ ਉਹ ਗ਼ਰਜ਼ ਹਕੂਮਤ ਕਰਨ ਦੀ ਸੀ ਚਾਹੇ ਲੁੱਟ ਮਾਰ ਦੀ, ਚਾਹੇ ਬਦਲੇ ਲੈਣ ਦੀ ਤੇ ਚਾਹੇ ਬੀਰਤਾ ਦੀ ਉਮੰਗ ਦੀ*। ਪਰ ਰੂਹਾਨੀ ਵਜਕਤੀਆਂ ਦਾ ਨੁਕਤਾ ਨਿਗਾਹ ਹੋਰ ਹੁੰਦਾ ਹੈ, ਉਨ੍ਹਾਂ ਦਾ ਪ੍ਰੇਰਕ ਪ੍ਰਯੋਜਨ (motive) ਉਨ੍ਹਾਂ ਦੇ ਅੰਦਰ ਗ਼ਰਜ਼ ਦਾ ਨਹੀਂ ਹੁੰਦਾ, ਜਿਸ ਨੂੰ ਆਮ ਦੁਨੀਆਂ ਘਟ ਸਮਝਦੀ ਹੈ। ਅਸੀਂ ਇਤਿਹਾਸ ਤੋਂ ਦੇਖਦੇ ਹਾਂ ਕਿ ਰੂਹਾਨੀ ਸ਼ਖਸੀਅਤਾਂ ਨੂੰ ਸਮਝਣ ਵਿਚ ਜਗਤ ਨੇ ਅਕਸਰ ਟਪਲਾ ਖਾਧਾ ਹੈ ਤੇ ਹੁਣ ਤਕ ਖਾਂਦੇ ਹਨ। ਸੁਕ੍ਰਾਤ ਜੀ ਨੂੰ ਜ਼ਹਿਰ ਦੇਕੇ ਮਾਰਿਆ। ਈਸਾ ਜੀ ਨੂੰ ਸਲੀਬ ਤੇ ਚਾੜ੍ਹਿਆ। ਮਨਸੂਰ ਜੀ ਨੂੰ ਸੂਲੀ ਦਿੱਤੀ। ਕਬੀਰ ਜੀ ਨੂੰ ਗੰਗਾ ਵਿਚ ਸੱਟਿਆ ਤੇ ਹਾਥੀ ਅੱਗੇ ਪਾਇਆ। ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਚੱਕੀ ਪੀਹਣ ਲਾਇਆ। ਸ਼੍ਰੀ ਗੁਰੂ ਅਰਜਨ ਦੇਵ ਵਰਗੀ ਪਿਆਰ ਪੁੰਜ ਕੋਮਲ ਮੂਰਤੀ ਨੂੰ ਰੇਤੇ ਪਾਕੇ ਤੇ ਦੇਗਾਂ ਵਿਚ ਬਿਠਾ ਬਿਠਾਕੇ ਸ਼ਹੀਦ ਕੀਤਾ। ਸ਼੍ਰੀ ਗੁਰੂ ਤੇਗ ਬਹਾਦਰ ਜੀ ਵੈਰਾਗ ਮੂਰਤੀ ਨੂੰ ਤਲਵਾਰ ਨਾਲ ਸ਼ਹੀਦ ਕੀਤਾ। ਕਾਰਨ ਕੁਛ ਇਸ ਤਰ੍ਹਾਂ ਦਾ ਜਾਪਦਾ ਹੈ ਕਿ ਜਗਤ ਕਲਾਧਾਰੀ ਦੇ ਪਰਸੁਆਰਥ ਦੇ ਪ੍ਰਯੋਜਨ ਨੂੰ ਅਥਵਾ ਉਸ ਦੇ ਅੰਦਰਲੇ ਟਿਕਾਉ ਤੇ ਉੱਚੇ ਆਸ਼ੇ ਨੂੰ ਨਹੀਂ ਲਖਦਾ। ਰੂਹਾਨੀ ਔਜ ਵਾਲੇ ਗ਼ਰਜ਼ ਦੀ ਥਾਂ ਬੇ-ਗ਼ਰਜ਼ੀ ਤੇ ਪਰਸੁਆਰਥ ਵਿਚ ਜੀਉਂਦੇ ਹਨ। ਉਹਨਾਂ ਦਾ ਅੰਦਰਲਾ ਭਾਵ ਦੁਖਾਂ ਸੁਖਾਂ ਤੋਂ ਕੋਈ ਉਚੇਰੀ ਟੇਕ ਧਾਰਦਾ ਹੈ। ਰੂਹਾਨੀ ਸ਼ਖਸੀਅਤਾਂ ਵਿਸਮਾਦ ਤੇ ਇਸ ਤੋਂ ਉਪਰ ਸਮਾਧੀ ਯਾ ਲਿਵ ਵਿਚ ਜੀਉਂਦੀਆਂ ਹਨ। ਇਨ੍ਹਾਂ ਦੇ ਅੰਤ੍ਰੀਵ ਤਜਰਬਿਆਂ ਦਾ ਜਗਤ ਨੂੰ ਪਤਾ ਲੈਣ ਦੀ ਵਿਹਲ ਨਹੀਂ ਤੇ ਓਹ ਆਮ ਸਮਝ ਦੀ ਬੋਲੀ ਵਿਚ ਦੱਸੇ ਬੀ ਨਹੀਂ ਜਾ ਸਕਦੇ। ਜਗਤ ਤਾਂ ਇਥੋਂ ਤੋੜੀ ਨੈਣ ਮੁੰਦਕੇ ਟੁਰਦਾ ਹੈ ਕਿ ਦੋ ਚੋਰਾਂ ਤੇ ਈਸਾ ਨੂੰ ਇਕੋ ਜੇਹਾ ਅਪਰਾਧੀ ਜਾਣਕੇ ਇਕੱਠਿਆਂ ਸਲੀਬੇ ਚਾੜ੍ਹ ਦੇਂਦਾ ਹੈ। ਪੱਛਮੀ ਸਭਜਤਾ ਤੇ ਫਖ਼ਰ ਕਰਨ ਵਾਲੇ ਲੋਕਾਂ ਨੇ ਮਜ਼ਹਬੀ ਉਤਸਾਹ ਨਾਲ ਭਰਪੂਰ ਕੰਨਜਾ 'ਜੋਨ ਆਫ ਆਰਕ' ਨੂੰ ਚੁੜੇਲ ਆਖਕੇ ਜੀਉਂਦੇ ਜੀ ਸਾੜ ਦਿੱਤਾ ਸੀ। ਸੋ ਜਗਤ ਨਾਂ ਤਾਂ ਰੂਹਾਨੀ ਸ਼ਖਸੀਅਤਾਂ ਤੇ ਕਲਾਧਾਰੀ ਵਜਕਤੀਆਂ ਦੇ ਅੰਦਰਲੇ ਰੂਹਾਨੀ ਔਜ ਨੂੰ ਲਖਦਾ ਹੈ, ਨਾਂ ਉਨ੍ਹਾਂ ਦੇ ਬੇਗ਼ਰਜ਼ੀ ਦੇ ਅੰਦਰਲੇ ਪ੍ਰੇਰਕ ਪ੍ਰਯੋਜਨ ਨੂੰ ਪਛਾਣਨ ਦਾ ਜਤਨ ਕਰਦਾ ਹੈ। ਇਤਿਹਾਸਕਾਰ ਬੀ ਜਗਤ ਵਿਚੋਂ ਹੀ ਹੁੰਦਾ ਹੈ, ਸਗੋਂ ਉਸ ਨੇ ਤਾਂ ਆਪਣੇ ਤੋਂ ਪਹਿਲੇ ਇਤਿਹਾਸਾਂ ਵਿਚ ਜੋ ਗਲ ਵਿਸ਼ੇਸ਼ ਸਮਝੀ ਹੁੰਦੀ ਹੈ ਇਹੋ ਹੁੰਦੀ ਹੈ ਕਿ ਰਾਜੇ ਮਹਾਰਾਜੇ,ਕੌਮਾਂ ਤੇ ਦੇਸ਼ ਆਪੋ ਆਪਣੀਆਂ ਖੁਦਗ਼ਰਜ਼ੀਆਂ ਲਈ ਲੜੇ ਹਨ ਤੇ ਮਰਦੇ ਮਾਰਦੇ ਰਹੇ ਹਨ। ਉਸ ਦਾ ਦਿਲ ਕਲਾਧਾਰੀ ਦੇ ਅੰਦਰਲੇ ਨੂੰ ਤੇ ਉਸ ਦੇ ਪ੍ਰੇਰਕ ਪ੍ਰਯੋਜਨ ਨੂੰ ਸਮਝਣ ਵਲੋਂ ਵਧੇਰੇ ਅਰੁਚੀ ਵਿਚ ਹੁੰਦਾ ਹੈ ਤੇ ਉਸ ਦੇ ਨਾਲ ਕਰਾਮਾਤਾਂ

*ਅਜ ਕਲ ਦੇ ਜੰਗ ਜੋ ਪੱਛਮੀਆਂ ਦੇ ਹੁੰਦੇ ਹਨ ਓਹ ਅਕਸਰ ਬਣਿਕ ਬ੍ਰਿਤੀ ਦੇ (Economic) ਹੁੰਦੇ ਹਨ। ਅਰਥਾਤ ਆਪਣੇ ਮਾਲ ਵੇਚਣ ਲਈ ਮੁਲਕਾਂ ਨੂੰ ਕਾਬੂ ਕਰਦੇ ਹਨ ਤੇ ਇਸੇ ਗਲ ਤੋਂ ਆਪੋ ਵਿਚ ਲੜਦੇ ਹਨ।

ਦੀਆਂ ਰਵਾਇਤਾਂ ਸੁਣ ਸੁਣਕੇ ਵਧੇਰੇ ਸੰਸੇ ਵਿਚ ਪੈ ਜਾਂਦਾ ਹੈ। ਸੋ ਅਕਸਰ ਵਿਗਜਾਨਿਕ ਇਤਿਹਾਸਕਾਰ ਜਾਣੇ ਯਾ ਅਨਜਾਣੇ ਅੰਨਜਾਯ ਕਰ ਗਏ ਹਨ। ਸੈਰੁਲਮੁਤਾਖ਼ਰੀਨ ਦੇ ਕਰਤਾ ਤੇ ਖ਼ਫੀ ਖਾਂ ਆਦਿਕ ਲੇਖਕਾਂ ਨੂੰ ਤੱਕੋ ਕਿਸ ਘ੍ਰਿਣਾ ਤੇ ਤਅੱਸਬ ਨਾਲ ਲਿਖਦੇ ਹਨ, ਐਸੇ ਲੇਖਕ ਤਾਂ ਤਅੱਸਬ ਦੇ ਕਾਰਨ ਇੰਨਾਂ ਅਨਜਾਯ ਰੂਹਾਨੀ ਹਸਤੀਆਂ ਨਾਲ, ਜੋ ਉਹਨਾਂ ਨੂੰ ਆਪਣੇ ਦੀਨ ਦੇ ਅਨਕੂਲ ਨਹੀਂ ਲਗਦੇ, ਕਰ ਜਾਂਦੇ ਹਨ ਕਿ ਤਹਿਜ਼ੀਬ ਦਾ ਵਰਤਾਉ ਬੀ ਛੱਡ ਦੇਂਦੇ ਹਨ।

ਇਸ ਕਰਕੇ ਰੂਹਾਨੀ ਸ਼ੋਖਸੀਅਤਾਂ ਦੇ ਹਾਲਾਤ ਵਿਗਜਾਨਿਕ ਪੱਖ ਦੇ ਲੇਖਕਾਂ ਤੋਂ ਛੁੱਟ ਉਨਰੀ ਇਤਿਹਾਸ ਵਿਚ ਜ਼ਰੂਰ ਤੱਕਣੇ ਚਾਹੀਦੇ ਹਨ,ਕਿਉਂਕਿ ਓਹ ਉਨ੍ਹਾਂ ਦੀ ਦਿਲੀ ਅਸਲੀਅਤ ਨੂੰ ਖੁਹਲਦੇ ਹਨ। ਚਾਹੇ ਉਹਨਾਂ ਦੇ ਲੇਖਾਂ ਵਿਚ ਚਿਤ੍ਰਕਾਰੀ ਵਿਚਲੇ ਫਰਿਸ਼ਤੇ ਦੇ ਖੰਭਾਂ ਵਰਗੇ ਸਾਮਾਨ ਹੁੰਦੇ ਹਨ, ਪਰ ਓਹ ਕਿਸੇ ਅਸਲੀਅਤ ਦੇ ਲਖਾਯਕ ਹੁੰਦੇ ਹਨ*। ਅਸੀਂ ਪਿਛੇ ਦੱਸ ਆਏ ਹਾਂ ਕਿ ਰੂਹਾਨੀ ਬੰਦਿਆਂ ਦੇ ਹਾਲ ਦੇਣ ਵੇਲੇ ਜਿਨ੍ਹਾਂ ਨੇ ਉਨ੍ਹਾਂ ਦੀ ਸਿੱਖਯਾ ਤੇ ਜੀਵਨ ਤੋਂ ਜਗਤ ਨੂੰ ਸੁਸਿੱਖਯਤ ਕਰਨਾ ਹੈ ਉਹਨਾਂ ਨੂੰ ਜ਼ਰੂਰ ਜ਼ਿਮੀ ਐਸੀ ਰਚਣੀ ਪੈਂਦੀ ਹੈ ਕਿ ਜਿਸ ਦੇ ਉਪਰ ਉਹਨਾਂ ਦੇ ਅੰਦਰਲੇ ਦੀ ਤਸਵੀਰ ਅਤੇ ਉਹਨਾਂ ਦੇ ਜੀਵਨ ਦੀ ਸੁੰਦਰਤਾ ਸਪਸ਼ਟ ਹੋ ਜਾਵੇ। ਉਹਨਾਂ ਦੇ ਨਿਰੇ ਸੌਣ, ਜਾਗਣ, ਸਫਰ ਕਰਨ, ਮਿਲਨ ਜੁਲਨ ਦੇ ਹਾਲਾਤ ਤੇ ਜੰਮਣ ਚਲਾਣੇ ਦੇ ਤਿੱਥ ਮਾਹ ਦੇ ਖਾਕੇ ਖਿੱਚ ਦੇਣ ਨਾਲ ਉਨ੍ਹਾਂ ਦਾ ਅੰਦਰਲਾ ਇਤਿਹਾਸ ਕਾਗਜ਼ ਦੇ ਪੰਨਿਆਂ ਤੇ ਪ੍ਰਦੀਪਿਤ ਨਹੀਂ ਹੁੰਦਾ ਤੇ ਦਿਲਾਂ ਪਰ ਢਾਂਛਤ ਪ੍ਰਭਾਵ ਨਹੀਂ ਪਾਉਂਦਾ। ਉਸ ਦੇ ਪ੍ਰਗਟ ਕਰਨ ਲਈ, ਉਸ ਅੰਦਰਲੀ ਪਕੜ ਵਿਚ ਨਾਂ ਆਉਣ ਵਾਲੀ ਗਤੀ ਨੂੰ ਦਰਸਾਉਣ ਵਾਸਤੇ ਅਤੇ ਉਨ੍ਹਾਂ ਦੇ ਅਭੌਤਿਕ ਤੇ ਜ਼ੋਰ ਮਾਦੀ ਤਜਰਬਾਤ ਨੂੰ ਦੱਸਣ ਵਾਸਤੇ, ਇਤਿਹਾਸਕਾਰਾਂ ਪਾਸ ਸਾਮਾਨ ਤਾਂ ਮਾਦੀ ਯਾ ਭੌਤਿਕ ਹੀ ਹੁੰਦਾ ਹੈ ਇਸ ਕਰਕੇ ਉਨ੍ਹਾਂ ਨੂੰ ਕੁਛ ਹੋਰਨਾਂ ਰੰਗਾਂ ਦੇ ਬੁਰਸ਼ ਲਾਉਣ ਦੀ ਲੋੜ ਪੈਂਦੀ ਹੈ। ਯਥਾ–ਗੁਰੂ ਨਾਨਕ ਦੇਵ ਜੀ ਮੋਦੀ ਦਾ ਕੰਮ ਕਰਦਿਆਂ ਰੋਜ਼ ਵੇਈਂ ਨ੍ਹਾਉਣ ਅੰਮ੍ਰਿਤ ਵੇਲੇ ਜਾਂਦੇ ਸੇ, ਇਕ ਦਿਨ ਐਸੇ ਗਏ ਕਿ ਆਏ ਹੀ ਨਹੀਂ। ਜਦ ਆਏ ਤਾਂ ਜਗਤ ਜਲੰਦੇ ਦੀ ਰਖਜਾ ਲਈ ਤਿਆਗ ਮੂਰਤੀ ਬਣੇ ਹੋਏ ਤੇ ਨਵਾਬ ਵਲੋਂ ਰੋਕ, ਟੱਬਰ ਵਲੋਂ ਰੋਕ ਤੇ ਸੰਗਤ ਵਲੋਂ ਰੋਕ–ਪਿਆਰ ਭਰੀਆਂ ਰੋਕਾਂ–ਦੇ ਹੁੰਦਿਆਂ ਆਪ ਨਹੀਂ ਰੁਕੇ, ਆਪਣੇ ਨਵੇਂ ਉਪਕਾਰੀ ਕੰਮ ਲਈ ਉੱਠ ਟੁਰੇ ਪਰ ਉੱਠ ਟੁਰੇ। ਜੋ ਰੂਹਾਨੀ ਅੰਤ੍ਰੀਵ ਤਜਰਬਾ ਵੇਈਂ ਗਿਆਂ ਅੱਜ ਹੋਇਆ ਸੀ ਉਸ ਨੂੰ ਕਿਹੜਾ ਵਿਗਜਾਨਿਕ ਇਤਿਹਾਸਕਾਰ ਮੂਰਤੀਮਾਨ ਕਰ ਸਕਦਾ ਹੈ ? ਉਸਨੂੰ ਅਸੀਂ ਇਸ ਮਨ ਨਾਲ ਜੋ ਦੇਸ਼ ਕਾਲ ਵਾਲਾ ਹੈ ਸਾਂਗੋ ਪਾਂਗ ਸਮਝ ਹੀ ਨਹੀਂ ਸਕਦੇ। ਇਸ ਵਾਸਤੇ ਉਸਨੂੰ ਪੁਰਾਤਨ ਜਨਮ ਸਾਖੀ ਦੇ ਕਰਤਾ ਤੋਂ ਲੈਕੇ ਕਵਿ ਸੰਤੋਖ ਸਿੰਘ ਤੱਕ, 'ਗੁਰੂ ਨਾਨਕ ਦੇਵ ਜੀ ਦਾ ਦਰਗਾਹੋ ਸੱਦੇ ਜਾਣਾ, ਉਥੋਂ ਸਰਫ਼ਾਜ਼ੀ ਪਾਕੇ ਜਗਤ ਵਿਚ ਸ਼ਰਿ ਧਰਮ ਦੇ ਪ੍ਰਚਾਰ ਦਾ ਕੰਮ ਸਪੁਰਦ ਹੋਣਾ' ਇਸ ਬੋਲੀ ਵਿਚ ਵਰਣਨ ਕਰਦੇ ਹਨ। ਉਹ ਇਕ ਤਜਰਬਾ ਸੀ ਪਰਮਾਤਮਾ ਦੇ ਨਾਲ ਮੇਲ ਦਾ ਤੇ ਉਥੋਂ ਵਡਿਆਈ ਤੇ ਕੰਮ ਦੀ

*ਜੇ ਈਸਾ ਜੀ ਦਾ ਨਿਰਾ ਵਿਗਜਾਨਿਕ ਇਤਿਹਾਸ ਲਿਖਿਆ ਜਾਂਦਾ ਤਾਂ ਉਹਨਾਂ ਦੇ ਇਖਲਾਕ ਤੇ ਰੂਹਾਨੀ ਜੀਵਨ ਦਾ ਉਹ ਪਤਾ ਨਾ ਖੁੱਲ੍ਹਦਾ ਕਿ ਜੋ ਇੰਜੀਲਾਂ ਵਿਚ ਦਿੱਤੇ ਹਾਲਾਤ ਤੋਂ ਖੁੱਲ੍ਹਦਾ ਹੈ।

ਸਪੁਰਦੀ ਹੋਣ ਦਾ। ਉਸ ਦੀ ਆਤਮ ਸਰੂਪਤਾ ਗੁਰੂ ਜੀ ਹੀ ਜਾਣਦੇ ਹਨ, ਪਰ ਉਸ ਦਾ ਸਾਡੀ ਬੋਲੀ ਵਿਚ ਅਨੁਵਾਦ ਐਉਂ ਹੀ ਢੁਕਦਾ ਹੈ ਕਿ ਆਪ 'ਸੱਚੇ ਮਹਿਲ' ਬੁਲਾਏ ਗਏ, ਵਾਹਿਗੁਰੂ ਦੀ ਸਿਫਤ ਸਲਾਹ ਆਪ ਪਰ ਵਾਫਰ ਹੋਈ,ਜਗਤ ਜਲੰਦੇ ਵਿਚ ਦੇਸ਼ਾਟਨ ਕਰਕੇ ਸੱਤਿਨਾਮ ਦਾ ਪੱਲੂ ਫੇਰਨ ਦਾ ਹੁਕਮ ਹੋਇਆ ਤੇ ਆਪ ਇਹ ਹੁਕਮ ਲੈਕੇ ਜਗਤ ਨੂੰ ਤਾਰਨ ਲਈ ਟੁਰ ਪਏ। ਆਪ ਥੀ ਗੁਰੂ ਜੀ ਨੇ ਜਦ ਇਹ ਵਾਕਿਆ ਦੱਸਿਆ ਤਾਂ ਇਵੇਂ ਹੀ ਦੱਸਿਆ*। ਇਸੇ ਤਰਾਂ ਸ੍ਰੀ ਗੁਰੂ ਰਾਮਦਾਸ ਜੀ ਜਗਤ ਦਾ ਕਾਰਜ ਕਰਕੇ ਪ੍ਰਲੋਕ ਗਏ। ਪ੍ਰਲੋਕ ਵਿਚ ਜਿਵੇਂ ਵਰਤਿਆ ਉਹ ਇਕ ਆਤਮਕ ਤਜਰਬਾ ਹੈ। ਜਿਸ ਨੂੰ ਇਹ ਝਲਕਾ ਸਮਾਧੀ ਵਿਚ ਪਿਆ ਕਿ ਓਹ ਕਿਸੇ ਪਰਮਪਦ ਨੂੰ ਪਹੰਚੇ ਹਨ ਤਾਂ ਉਸ ਨੇ ਸਾਡੀ ਬੋਲੀ ਵਿਚ ਅਪਣੇ ਤਜਰਬੇ ਦਾ ਯਾ ਅੰਤ੍ਰੀਵ ਝਾਉਲੇ ਦਾ ਟੀਕਾ ਐਉਂ ਕੀਤਾ ਕਿ ਗੁਰੂ ਜੀ ਵਾਹਿਗੁਰੂ ਦੇ ਦੇਸ਼ ਗਏ ਤੇ ਵਾਹਿਗੁਰੂ ਜੀ ਨੇ ਆਪ ਨੂੰ ਸਿੰਘਾਸਨ ਤੇ ਬਿਠਾਇਆ। ਲਕੜੀ ਦਾ ਸਿੰਘਾਸਨ ਤੇ ਹਰੀ ਜੀ ਦਾ ਸਥੂਲ ਪੰਜਾਂ ਤੱਤਾਂ ਦਾ ਸਰੀਰਧਾਰੀ ਅੰਗਾਂ ਵਾਲਾ ਹੋਕੇ ਬਿਠਾਲਣਾ ਭਾਵ ਨਹੀਂ, ਭਾਵ ਹੈ ਕਿ ਉਨ੍ਹਾਂ ਦੀ ਉੱਚ ਗਤੀ ਪੰਜਾਂ ਤੱਤਾਂ ਦਾ ਸਰੀਰ ਛੱਡਣ ਦੇ ਬਾਦ ਇਸ ਪ੍ਰਕਾਰ ਦੀ ਹੋਈ, ਜਿਸ ਪ੍ਰਕਾਰ ਦੀ ਕਿ ਅਸੀਂ ਆਪਣੇ ਇਸ ਲੋਕ ਵਿਚ ਰਾਜ ਦਰਬਾਰਾਂ ਵਿਚ ਦੇਖਦੇ ਹਾਂ। ਪਰਲੋਕ ਵਿਚ ਸਾਰੇ ਸਾਮਾਨ ਸੂਖਮ ਹਨ ਤੇ ਰੂਹਾਨੀ ਹਨ ਜੋ ਸਥੂਲ ਪ੍ਰਕ੍ਰਿਤੀ ਦੇ ਬਣੇ ਹੋਏ ਨਹੀਂ ਹਨ। ਉਹਨਾਂ ਦੀ ਮਹਾਨਤਾ ਤੇ ਸੁਖ ਦਾ ਅਹਿਸਾਸ ਜਨਾਉਣ ਲਈ ਸਾਨੂੰ ਇਕ ਪੰਜ ਭੌਤਿਕ ਤਸਵੀਰ ਵਾਂਙੂ ਦੇਖਣ ਵਾਲੇ ਨੇ ਮੂਰਤੀਮਾਨ ਕਰਕੇ ਦੱਸਿਆ ਹੈ, ਜਿਸ ਨਾਲ ਉਸ ਅਵਸਥਾ ਦੀ ਸ਼ੁੱਧ ਟੀਕਾ ਸਾਡੀ ਸਮਝੇ ਪੇ ਜਾਣ ਵਾਲੀ ਹੋ ਜਾਂਦੀ ਹੈ। ਇਸ ਦਾ ਕਾਰਨ ਕੁਛ ਇਹ ਹੈ ਕਿ ਅਸੀਂ ਜੋ ਕੁਝ ਮਨ ਦੁਆਰਾ ਸੋਚਦੇ, ਖਿਆਲ ਕਰਦੇ ਹਾਂ ਉਹ ਸਭ 'ਦੇਸ਼, ਕਾਲ ਤੇ ਨਮਿਤ' ਵਿਚ ਹੁੰਦਾ ਹੈ। ਇਹ ਜਦੋਂ ਟਿਕਦਾ ਹੈ ਤਾਂ ਅਕਾਲ ਪੁਰਖ ਜੀ ਦੇ ਲਿਵ ਦੇ ਪ੍ਰਵਾਹ ਵਿਚ ਟੁਰਦਾ ਹੈ, ਟਿਕਦੇ ਟਿਕਦੇ ਇਸਨੂੰ ਕਦੇ ਦੇਸ਼ ਕਾਲ ਤੋਂ ਉਪਰ ਕੋਈ ਅਵਸਥਾ ਮਿਲਦੀ ਹੈ ਜੋ 'ਅਨੰਤ' ਦੀ ਛੁਹ ਵਿਚ ਯਾ ਸਾਖਜਾਤਕਾਰ ਵਿਚ ਲੈ ਜਾਂਦੀ ਹੈ, ਪਰ ਸਾਡਾ ਕਹਿਣਾ,ਸਮਝਾਉਣਾ, ਸੁਣਨਾ ਤੇ ਸਮਝਣਾ ਸਾਰਾ ਕੁਛ ਦੇਸ਼ ਕਾਲ ਵਿਚ ਹੈ; ਇਸ ਕਰਕੇ ਸਾਡੀ ਬੋਲੀ ਵਿਚ ਸਾਡੇ ਭਾਵਾਂ ਵਿਚ ਸਾਨੂੰ ਕੋਈ ਅਦੇਸ਼ ਅਕਾਲ ਗਲ ਨੂੰ ਸਮਝਾਉਣ ਲਈ ਬਾਣੀ ਦਾ ਰੂਪ ਦੇਣਾ ਪੈਂਦਾ ਹੈ ਤੇ ਉਸ ਵਿਚ ਚਿੰਨ੍ਹਾਂ ਦੀ ਭੌਲ ਹੀ ਵਰਤੀਂਦੀ ਹੈ, ਜਿਸ ਦੀ ਕਿ ਆਮ ਮਨਾਂ ਨੂੰ ਸੋਝੀ ਤੇ ਸਮਝ ਹੋਵੇ ਤੇ ਉਸ ਤੋਂ ਕੁਛ ਖਿਆਲ ਬਣਾਕੇ ਭਾਵ ਸਮਝ ਸਕਣ। ਜਿਸ ਤਰ੍ਹਾਂ ਕਿ ਅੰਗ੍ਰੇਜ਼ੀ ਦੀ ਟਾਈਪ ਰਾਈਟਰ ਮਸ਼ੀਨ ਵਿਚ ਜੇ ਕੋਈ ਸੰਸਕ੍ਰਿਤ ਦੇ 'ਞ' ਦੀ ਅਵਾਜ਼ ਦਾ ਅੱਖਰ ਲਾਉਣਾ ਚਾਹੇ ਤਾਂ ਕੀਕੂੰ ਲਾਵੇ, ਉਥੇ ਇਹ ਅਖਰ 'ञ' ਹੈ ਨਹੀਂ, ਉਸ ਨੂੰ ਫੇਰ (ਜੇ ਤੇ ਐਨ JN) ਜਮਾ ਤੇ ਨਨਾ ਆਦਿਕ ਅੱਖਰ ਜੋ ਉਸ ਮਸ਼ੀਨ ਪਰ ਹੈਨ, ਕੱਠੇ ਕਰਕੇ ਕੋਈ ਚਿੰਨ੍ਹ ਦੇ ਕੇ ਪ੍ਰਗਟ ਕਰਨਾ ਪੈਂਦਾ ਹੈ, ਜਿਸ ਨਾਲ ਕੁਛ ਤੁੱਲਤਾ ਦਿੱਸ ਪਵੇ। ਉਨਰੀ ਇਤਿਹਾਸ ਕਾਰ ਨੂੰ ਇਉਂ ਦੇ ਸਾਮਾਨਾਂ ਦੀ ਲੋੜ ਹੁੰਦੀ ਹੈ ਪਰ ਓਹ ਇਸ ਨਾਲ ਕਲਾਧਾਰੀਆਂ ਦੇ ਇਖਲਾਕ ਤੇ ਰੂਹਾਨੀ ਜੀਵਨ ਨੂੰ ਮੂਰਤੀਮਾਨ ਕਰ ਦੇਂਦੇ ਹਨ, ਜੋ ਗਲ ਕਿ ਦੂਜੇ

*ਪੜ੍ਹੋ ਸਾਰੀ ਪਉੜੀ:—ਢਾਢੀ ਸਚੈ ਮਹਲਿ ਖਸਮਿ ਬਲਾਇਆ ॥ [ਮਾਝ ਵਾਰ ਮ:੧

ਇਤਿਹਾਸਕਾਰਾਂ ਤੋਂ ਰਹਿ ਜਾਂਦੀ ਹੈ। ਸਗੋਂ ਇਨ੍ਹਾਂ ਦੂਸਰੇ ਇਤਿਹਾਸਕਾਰਾਂ ਨੂੰ ਇਕ ਹੋਰ ਉਕਾਈ ਕਰਦੇ ਬੀ ਅਸੀਂ ਦੇਖਦੇ ਹਾਂ ਜੋ ਰੂਹਾਨੀ ਸ਼ਖਸੀਅਤਾਂ ਨਾਲ ਅਨਜਾਨ ਕਰ ਜਾਂਦੀ ਹੈ:—

ਅਸੀਂ ਉੱਪਰ ਦੱਸ ਆਏ ਹਾਂ ਕਿ ਸੰਸਾਰ ਵਿਚ ਅਕਸਰ ਇਤਿਹਾਸ ਰਾਜਸੀ ਲੋਕਾਂ ਦੇ ਲਿਖੇ ਗਏ ਹਨ।ਰਾਜਸੀ ਮੰਡਲਾਂ ਵਿਚ ਖ਼ੁਦਗਰਜ਼ੀ ਮੁੱਖ ਹੁੰਦੀ ਹੈ। ਰੂਹਾਨੀਅਤ ਦਿੱਸ ਨਹੀਂ ਪੈਂਦੀ ਤੇ ਇਖ਼ਲਾਕ ਕਦੇ ਕਿਤੇ ਹੁੰਦਾ ਹੈ ਕਿਤੇ ਨਹੀਂ। ਓਵ ਬੀ ਇਖ਼ਲਾਕੀ ਬੰਦੇ ਘੱਟ ਹੁੰਦੇ ਹਨ ਤੇ ਰੂਹਾਨੀ ਤਾਂ ਅਤਿ ਹੀ ਘੱਟ, ਇਸ ਲਈ ਆਮ ਇਤਿਹਾਸਕਾਰਾਂ ਦਾ ਰੋ ਇਸ ਪਾਸੇ ਪਿਆ ਹੁੰਦਾ ਹੈ ਕਿ ਇਨਸਾਨ ਦੇ ਅੰਦਰ ਹਰ ਗਲ ਦੀ 'ਅੰਦਰਲੀ ਪ੍ਰੇਰਕ ਸ਼ਕਤੀ' ਖ਼ੁਦਗਰਜ਼ੀ ਦੇ ਮਨਸੂਬੇ ਸਿਰੇ ਚਾੜ੍ਹਨ ਦੀ ਹੁੰਦੀ ਹੈ। ਇਹ ਇੰਨੀ ਅਤੀ ਵਜਾਪਤੀ ਦੀ ਸ਼ੈ ਹੈ ਕਿ ਆਮ ਲੋਕਾਂ ਤੇ ਅਕਸਰ ਇਤਿਹਾਸਕਾਰਾਂ ਦੇ ਦਿਲ ਏਥੇ ਦ੍ਰਿੜ੍ਹ ਹੋ ਚੁਕੇ ਹਨ। ਇਹ ਦ੍ਰਿੜ੍ਹਤਾ ਬੇਅਲੂਮੇ ਉਨ੍ਹਾਂ ਤੋਂ ਉਣਤਾਈਆਂ ਛੁਡਾ ਜਾਂਦੀ ਹੈ। ਮਿਸਾਲ ਲਈ ਜਹਾਂਗੀਰ ਦੇ ਪੁੱਤ੍ਰ ਖ਼ੁਸਰੋ ਦੇ ਸ਼੍ਰੀ ਗੁਰੂ ਅਰਜਨ ਦੇਵ ਜੀ ਨੂੰ ਮਿਲਣ ਦੇ ਮਾਮਲੇ ਨੂੰ ਲਓ। ਇਸ ਵਿਸ਼ੇ ਤੇ ਅਸਾਂ ਨੇ ਖ਼ਜਾਲ ਤੇ ਦਲੀਲਾਂ ਰਾ: ੪ ਅੰਸੂ ੩੭ ਦੇ ਅੰਤ ਦੀ ਟੂਕ ਪਰ ਇਸ ਗ੍ਰੰਥਾਵਲੀ ਵਿਚ ਦਿੱਤੇ ਹਨ, ਜਿਨ੍ਹਾਂ ਤੋਂ ਸਾਬਤ ਹੈ ਕਿ ਵੈਰੀਆਂ ਵੱਲੋਂ ਖ਼ੁਸਰੋ ਨੂੰ ਮਿਲਣ ਦੀ ਝੂਠੀ ਊਜ ਠੱਪਕੇ ਪਾਤਸ਼ਾਹ ਦੇ ਕੰਨ ਭਰੇ ਗਏ ਤੇ ਪਾਤਸ਼ਾਹ ਇਕਬਾਲ ਕਰਦਾ ਹੈ ਕਿ ਉਹ ਪਹਿਲੋਂ ਹੀ ਤਅੱਸਬ ਵਿਚ ਸੀ ਤੇ ਗੁਰੂ ਜੀ ਨੂੰ ਮਾਰਨਾ ਯਾ ਮੁਸਲਮਾਨ ਬਨਾਉਣਾ ਚਾਹੁੰਦਾ ਸੀ, ਸੋ ਖ਼ੁਸਰੋ ਦੇ ਮਿਲਣ ਦੀ ਗਲ ਸੁਣਦੇ ਸਾਰ ਅੱਗ ਬਗੋਲਾ ਹੋ ਗਿਆ। ਉਹ ਆਪ ਲਿਖਦਾ ਹੈ ਕਿ 'ਇਹ ਗਲ ਜਦ ਮੇਰੇ ਕੰਨੀ ਪਹੁੰਚੀ ਮੈਂ ਅੱਗੇ ਹੀ ਉਸ (ਭਾਵ ਗੁਰੂ ਜੀ) ਦੇ ਬੁਤਲਾਨ ਨੂੰ ਪੂਰੀ ਤਰ੍ਹਾਂ ਜਾਣਦਾ ਸਾਂ; ਮੈਂ ਹੁਕਮ ਦਿੱਤਾ ਕਿ ਉਸਨੂੰ ਹਾਜ਼ਰ ਕਰੋ ਤੇ ਉਸਦੇ ਘਰ ਬਾਰ ਬੱਚੇ ਮੁਰਤਜ਼ਾਖਾਂ ਨੂੰ ਬਖਸ਼ ਦਿੱਤੇ ਤੇ ਉਸ ਦੇ ਅਸਬਾਬ ਤੇ ਮਾਲ ਨੂੰ ਜ਼ਬਤ ਕਰਕੇ ਮੈਂ ਹੁਕਮ ਦਿੱਤਾ ਕਿ ਉਸ ਨੂੰ ਸਜਾਸਤ ਤੇ ਯਾਸਾ ਨੂੰ ਪਹੁੰਚਾ ਦੇਣ*'। ਇਸ ਵਿਚ ਪਾਤਸ਼ਾਹ ਦੇ ਤਅੱਸਬ ਦਾ ਤੇ ਸੁਣਦੇ ਸਾਰ ਸਜ਼ਾ ਦੇਣ ਦਾ ਜ਼ਿਕਰ ਹੈ। ਕਿਤੇ ਜਹਾਂਗੀਰ ਦਾ ਆਪ ਸੱਚ ਝੂਠ ਪਰਖਣ ਦਾ ਯਾ ਗੁਰੂ ਜੀ ਨੂੰ ਅਪਣੀ ਸਫਾਈ ਦੇਣ ਦਾ ਮੌਕਾ ਨਹੀਂ ਦਿੱਤਾ ਗਿਆ ਹੈ। ਕਿਸੇ ਇਤਿਹਾਸਕਾਰ ਨੇ ਇਨ੍ਹਾਂ ਗਲਾਂ ਤੇ ਖੋਜ਼ ਤੇ ਸੋਚ ਨਹੀਂ ਕੀਤੀ। ਅਤੇ ਨਾ ਹੀ ਕਿਸੇ ਨੇ ੧੭ ਜ਼ਿਲਹੱਜ† ਤੋਂ ੮ ਮੁਹੱਰਮ† ਤੱਕ ਵੀਹ ਇੱਕੀ ਦਿਨਾਂ ਵਿਚ ਪਾਤਸ਼ਾਹ ਨੂੰ ਖਬਰ ਨਾ ਪੁੱਜਣ ਪਰ ਸੋਚ ਕੀਤੀ ਹੈ। ਉਹ ਵੀਚਾਰ ਐਉਂ ਹੈ ਕਿ ਖ਼ੁਸਰੋ ਦੇ ਮਗਰੇ ਮਗਰ ਆ ਰਹੇ ਜਹਾਂਗੀਰ ਨੂੰ 'ਥਾਨੇਸਰ ਦੇ ਪੀਰ ਦੀ ਖ਼ੁਸਰੋ ਨੂੰ ਮਿਲਣ ਦੀ ਗਲ' ਓਥੇ ਹੀ ਪਤਾ ਲਗਦੀ ਹੈ ਤੇ ਸਜ਼ਾ ਦੇ ਜਾਂਦਾ ਹੈ। ਗੋਂਦਵਾਲੋਂ ਬੀ ਪਾਤਸ਼ਾਹ ਲੰਘਦਾ ਹੈ। ੧੭ ਜ਼ਿਲਹੱਜ ਨੂੰ ਪਾਤਸ਼ਾਹ ਸੁਲਤਾਨ ਪੁਰ ਤੇ ਗੋਂਦਵਾਲ ਹੈ। ਫਿਰ ੧੨ ਦਿਨ ਮਾਝੇ ਵਿਚ ਰਹਿੰਦਾ ਹੈ ਕਿਉਂਕਿ ੨੮ ਜ਼ਿਲਹੱਜ ਨੂੰ ਲਾਹੌਰੋਂ ੭ ਕੋਹ ਉਰੇ ਜੈਪਾਲ ਪਿੰਡ ਅੱਪੜਦਾ ਹੈ। ੧੨ ਦਿਨਾਂ ਵਿਚ ਮਾਝੇ ਵਿਚੋਂ ਲੰਘਦਿਆਂ ਠਹਿਰਦਿਆਂ ਕਿਉਂ ਪਾਤਸ਼ਾਹ ਨੂੰ ਖਬਰ ਨਾਂ ਲੱਗੀ ਕਿ ਖ਼ੁਸਰੋ ਗੁਰੂ ਜੀ ਨੂੰ ਮਿਲਿਆ ਸੀ। ਫੇਰ ੨੮ ਜ਼ਿਲਹੱਜ ਤੋਂ ੮ ਮੁਹੱਰਮ ਤਕ ਅਰਥਾਤ ੧੧ ਕੁ ਦਿਨ

*'ਸਜਾਸਤ' ਦਾ ਓਦੋਂ ਭਾਵ ਸੀ ਕੈਦ ਕਰ ਦੇਣਾ ਤੇ 'ਯਾਸਾ' ਤੁਰਕ ਲੋਕਾਂ ਦੀ ਸਜ਼ਾ ਹੈ, 'ਲੁੱਟ ਲੈਣਾ ਤੇ ਤੁਸੀਹੇ ਦੇਕੇ ਕਤਲ ਕਰ ਦੇਣਾ।'

†ਦੁਇ ਨਾਮ ਹਨ ਮੁਸਲਮਾਨੀ ਮਹੀਨਿਆਂ ਦੇ।

ਪਾਤਸ਼ਾਹ ਨੂੰ ਲਾਹੌਰ ਆਇਆਂ ਹੋ ਗਏ, ਇਨ੍ਹਾਂ ੧੧ ਦਿਨਾਂ ਵਿਚ ਬੀ ਖ਼ਬਰ ਨਾ ਮਿਲੀ। ਅਚਾਨਕ ੯ ਮੁਹੱਰਮ ਨੂੰ ਗੁਰੂ ਜੀ ਦੇ ਖ਼ੁਸਰੋ ਨੂੰ ਮਿਲਣ ਦੀ ਖ਼ਬਰ ਮਿਲਦੀ ਹੈ। ਇਥੇ ਜੇ ਕੋਈ ਵਿਗਆਨਿਕ ਇਤਿਹਾਸਕਾਰ ਵੀਚਾਰ ਕਰਦਾ ਕਿ ਐਨੇਂ ਦਿਨ ਖ਼ਬਰ ਕਿਉਂ ਨਾ ਮਿਲੀ ਤੇਂ ਨਾਲ ਵਿਚਾਰਦਾ ਕਿ ਮੈਂ ਰੂਹਾਨੀ ਸ਼ਖ਼ਸੀਅਤ ਬਾਬਤ ਲਿਖ ਰਿਹਾ ਹਾਂ, ਮੈਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਆਚਰਨ (ਕੈਰੈਕਟਰ) ਨੂੰ ਤੇ ਪਿਛਲੇ ਸੁਭਾਵ ਤੇ ਵਰਤਾਰੇ ਨੂੰ ਤਾਂ ਤੱਕਾਂ। ਦੇਖੋ ਗੁਰੂ ਜੀ ਅਕਬਰ ਨੂੰ ਮਿਲਦੇ ਹਨ ਪਰ ਕਿਉਂ ? ਸੋਰੁਲਮੁਤਾਖ਼ਰੀਨ ਵਾਲਾ ਤੇ ਖੁਲਾਸਾ-ਤੁੱ-ਤਵਾਰੀਖ ਵਾਲਾ ਲਿਖਦੇ ਹਨ ਕਿ ਗੁਰੂ ਅਰਜਨ ਦੇਵ ਜੀ ਨੇ ਪਰਜਾ ਦੇ ਮਾਮਲੇ ਵਿਚ ਮਾਫੀ ਕਰਾਉਣ ਲਈ ਅਕਬਰ ਦੀ ਮੁਲਾਕਾਤ ਕੀਤੀ ਤੇ ਅਕਬਰ ਨੇ ਆਪ ਦੀ ਸਿਫਾਰਸ਼ ਪਰ ਦਾਹ ਬਾਰ੍ਹਵਾਂ ਹਿੱਸਾ ਮਾਲੀਆ ਮਾਫ ਕਰ ਦਿੱਤਾ*। ਹੁਣ ਦੇਖੋ ਜਦੋਂ ਸੁਲਹੀ ਫੌਜ ਲੈਕੇ ਗੁਰੂ ਜੀ ਤੇ ਚੜ੍ਹਾਈ ਕਰਕੇ ਆ ਰਿਹਾ ਹੈ ਤਾਂ ਕੀਹ ਗੁਰੂ ਅਰਜਨ ਦੇਵ ਜੀ ਉਸ ਨੂੰ ਮਿਲਦੇ ਹਨ ? ਪੱਤ੍ਰ ਪਾਉਂਦੇ ਹਨ ? ਚਾਰ ਆਦਮੀ ਘੱਲਦੇ ਹਨ ? ਕੋਈ ਨਹੀਂ, ਲੋਕ ਸਲਾਹਾਂ ਦੇਂਦੇ ਹਨ ਕਿ ਕੋਈ ਉਪਰਾਲਾ ਕਰੋ ਪਰ ਆਪ ਸਾਫ ਨਾਂਹ ਕਰਦੇ ਹਨ। ਇਹ ਗਲ ਉਨ੍ਹਾਂ ਦੀ ਆਪਣੀ ਲਿਖੀ ਹੋਈ ਸਾਨੂੰ ਮਿਲਦੀ ਹੈ, ਪੜ੍ਹੋ:–

ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ॥ ਦੁਤੀਏ ਮਤਾ ਦੁਇ ਮਾਨੁਖ ਪਹੁਚਾਵਉ ॥
ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥ ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ ਧਿਆਇਆ ॥ ੧ ॥
[ਆਸਾ ਮ: ੫–੫

ਫਿਰ ਉਸ ਸਮੇਂ ਅੱਖੀਂ ਦੇਖਣ ਵਾਲੇ ਉਨ੍ਹਾਂ ਦੇ ਨਿਕਟ ਵਰਤੀ ਉਨ੍ਹਾਂ ਦੇ ਸੁਭਾਵ ਬਾਬਤ ਐਉਂ ਆਖਦੇ ਹਨ:–

*ਜਿਸ ਵੇਲੇ ਅਕਬਰ ਵਟਾਲੇ ਆਇਆ, ਤਦ ਅਚਲ ਦੇ ਮੰਦਰ ਦਾ ਝਗੜਾ ਨਿਪਟਾਉਣ ਪਿੱਛੋਂ ਬਿਆਸਾ ਲੰਘਕੇ ਸ਼੍ਰੀ ਗੁਰੂ ਅਰਜਨਦੇਵ ਜੀ ਦੇ ਡੇਰੇ ਆਇਆ ਗੁਰਬਾਣੀ ਸੁਣੀ ਤੇ ਬੜਾ ਖੁਸ਼ ਹੋਇਆ, ਗੁਰੂ ਜੀ ਨੇ ਅਕਬਰ ਨੂੰ ਕਿਹਾ ਕਿ:–

ਅਜ਼ ਨਜ਼ੂਲੇ ਅਸਾਕਰੇ ਮੁਤਸੱਵਰਹ ਦਰ ਪੰਜਾਬ ਨਿਰਖੇ ਗ਼ੱਲਹ ਗਿਰਾਂ ਬੂਦ, ਅਜ਼ੀਂ ਜਿਹਤ ਜਮਾ ਪਰਗਨਾਤ ਜ਼ਿਆਦਹ ਸ਼ੁਦਹ ਅਲ ਹਾਲ ਅਜ਼ ਇੰਤਹਾ ਜ਼ਿ ਅਫਵਾਜੇ ਕਾਹਿਰਾ ਗ਼ੱਲਾਤ ਰੁ ਬਅਰਜ਼ਾਨੀ ਆਵੁਰਦਹ ਰਿਆਇਆ ਅਜ਼ ਉਹਦਾ ਅਦਾਏ ਜਮਾਂ ਨਮੇ ਤਵਾਨਦ ਬਰਾਮਦ। ਹਸਬ ਇਲਤਮਾਸ ਓ ਬ ਦੀਵਾਨੀਆਨੇ ਉੱਜ਼ਾਮ ਹੁਕਮ ਸ਼ੁਦ ਕਿ ਬਹਿਸਾਬ ਦਹ ਦਵਾਜ਼ਦਹ ਅਜ਼ ਜਮਾ ਬ ਰਿਆਇਆ ਤਖ਼ਫੀਫ ਦਿਹੰਦ, ਵ ਤਾਕੀਦ ਬਅਮਾਲ ਕੁਨੰਦ ਕਿ ਮੁਤਾਬਕੇ ਆਂ ਬ-ਰਿਆਯਾ ਰਿਆਯਤ ਨਮੂਦਹ ਜ਼ਿਆਦਹ ਤਲਬੀ ਨ ਨੁਮਾਇੰਦ। [ਖੁਲਸਾ-ਤੁੱ-ਤ੍ਵਾਰੀਖ ਸਫਾ ੪੫੨

ਅਰਥਾਤ–ਖਿਆਲ ਕੀਤੇ ਲਸ਼ਕਰ ਦੇ ਆਉਣ ਤੇ ਅਨਾਜ ਦਾ ਭਾ ਪੰਜਾਬ ਵਿਚ ਮਹਿੰਗਾ ਸੀ ਇਸ ਕਰਕੇ ਇਲਾਕਿਆਂ ਦਾ ਮਾਲੀਆ ਜ਼ਿਆਦਾ ਹੋ ਗਿਆ, ਅੱਜ ਕਲ ਫੌਜ ਦੇ ਟੁੱਟ ਜਾਣ ਤੋਂ ਅਨਾਜ ਦਾ ਭਾ ਸਸਤਾ ਹੋ ਗਿਆ ਹੈ ਤੇ ਪ੍ਰਜਾ ਮਾਲੀਆ ਨਹੀਂ ਦੇ ਸਕੀ (ਗੁਰੂ ਜੀ ਦੇ) ਕਹੇ ਅਨੁਸਾਰ ਦੀਵਾਨੀ ਹਾਕਮਾਂ ਨੂੰ ਹੁਕਮ ਹੋਇਆ ਕਿ ੧੦-੧੨ ਵੇਂ ਦੇ ਹਿਸਾਬ ਨਾਲ ਮਾਲੀਏ ਵਿਚੋਂ ਛੋਟ ਕੀਤੀ ਜਾਏ ਤੇ ਮਾਲੀਆ ਵਸੂਲ ਕਰਨ ਵਾਲਿਆਂ ਨੂੰ ਤਾਕੀਦ ਕਰਨ, ਕਿ ਇਸ ਤਰ੍ਹਾਂ ਨਾਲ ਰਿਆਇਆ ਨੂੰ ਰਿਆਇਤ ਕੀਤੀ ਜਾਏ। ਵਧੀਕ ਨਾਂ ਵਸੂਲ ਕੀਤਾ ਜਾਏ।

ਤਿਹ ਜਨ ਜਾਚਹੁ ਜਗਤ੍ ਪਰ ਜਾਨੀਅਤੁ ਬਾਸੁਰ ਰਜਨਿ ਬਾਸੁ ਜਾਕੋ ਹਿਤੁ ਨਾਮ ਸਿਉ ॥ ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗੋ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥ ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗੋ ਬਿਨੁ ਭਗਵੰਤ ਰਸੁ ਨਾਹੀ ਅਉਰੇ ਕਾਮ ਸਿਉ ॥ ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥ ੩ ॥ [ਸ: ਮ: ੫ ਕੇ

ਗੁਰ ਜੀ ਆਪ ਕਹਿ ਰਹੇ ਹਨ:—"ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥ ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥ ੧ ॥" [ਬਿਲਾ: ਮ: ੫

ਇਨ੍ਹਾਂ ਦੋ ਵਾਕਿਆਤ ਤੋਂ ਅਤੇ ਉਨ੍ਹਾਂ ਦੇ ਸੁਭਾਵ ਦੀ ਉਗਾਹੀ ਤੋਂ ਜੋ ਉੱਪਰ ਦਿੱਤੀ ਹੈ ਇਤਿਹਾਸਕਾਰ ਨੂੰ ਉਨ੍ਹਾਂ ਦਾ ਸੁਭਾਵ ਮੁਤਾਲਜਾ ਕਰਨਾ ਉਚਿਤ ਸੀ ਕਿ ਅਪਣੀ ਰੱਖਿਆ ਲਈ ਅਰਥਾਤ ਨਿਜ ਦੀ ਗ਼ਰਜ਼ ਲਈ ਤਾਂ ਆਪ ਸੁਲਹੀ ਨੂੰ ਨਹੀਂ ਮਿਲਦੇ ਪਰੰਤੂ ਪਰਸੁਆਰਥ ਲਈ ਅਕਬਰ ਨੂੰ ਮਿਲਦੇ ਹਨ, ਤਾਂ ਉਹ ਉਨ੍ਹਾਂ ਦੇ ਅੰਦਰਲੇ ਪ੍ਰੇਰਕ ਪ੍ਰਯੋਜਨ ਨੂੰ ਸਮਝ ਸਕਦਾ। ਇਸ ਨਾਲ ਉਸਨੂੰ ਸੋਚਣਾ ਚਾਹੀਦਾ ਸੀ ਕਿ ਪਾਤਸ਼ਾਹ ਦੀ ਅਪਣੀ ਲਿਖੀ ਜੀਵਨੀ ਤੋਂ ਪਤਾ ਲਗਦਾ ਹੈ ਕਿ ਤ੍ਰੀਕ ੧੭ ਤੋਂ ਅਗਲੇ ਮਹੀਨੇ ਦੀ ਤ੍ਰੀਕ ੮ ਤਕ ਤੇ ਹਫਤੇ ਪਾਤਸ਼ਾਹ ਸੁਲਤਾਨਪੁਰ ਰੋਂਦ-ਵਾਲ ਮਾਝੇ ਵਿਚ ਸਾਰੇ ਰਹਿੰਦਾ ਹੈ ਤੇ ਲਾਹੌਰ ਅੱਪੜਦਾ ਹੈ ਤੇ ਖ਼ੁਸਰੋ ਦਾ ਸਾਰਾ ਮਾਮਲਾ ਸਜ਼ਾਵਾਂ ਹੋਕੇ ੮ ਨੂੰ ਲਗ ਪਗ ਮੁੱਕ ਜਾਂਦਾ ਹੈ। ਉਸ ਦਿਨ ਤਕ ਪਾਤਸ਼ਾਹ ਨੂੰ ਗੁਰੂ ਜੀ ਦੇ ਖ਼ੁਸਰੋ ਨਾਲ ਮਿਲਨ ਦੀ ਕਿਉਂ ਖਬਰ ਨਾ ਮਿਲੀ! ਜੇ ਗੁਰੂ ਜੀ ਮਿਲੇ ਹੁੰਦੇ ਤਾਂ ਗਲ ਲੁਕੀ ਰਹਿ ਸਕਣੀ ਅਸੰ-ਭਵ ਸੀ, ਸਾਰੇ ਮਾਝੇ ਵਿਚੋਂ ਲੰਘਦਿਆਂ ਤੇ ਠਹਿਰਦਿਆਂ ਪਾਤਸ਼ਾਹੀ ਖ਼ਬਰ ਰਸਾਨੀ ਦੇ ਮਹਿਕਮੇ ਤੋਂ ਗਲ ਕਿਵੇਂ ਲੁਕੀ ਰਹਿ ਗਈ*? ਕਿਉਂ ਯਕਾਯਕ ੯ ਤ੍ਰੀਕ ਨੂੰ,ਜਦੋਂ ਸਾਰੇ ਸਜ਼ਾ ਪਾ ਚੁਕੇ ਹਨ, ਤਾਂ ਸ਼ਿਕੋਤ ਹੁੰਦੀ ਤੇ ਪਾਤਸ਼ਾਹ ਦੇ ਪਹਿਲੇ ਬੁਰਜ਼ ਦੇ ਕਾਰਨ ਵਹਿਸ਼ੀਆਨਾ ਸਜ਼ਾ ਮਿਲ ਜਾਂਦੀ ਹੈ ? ਸਾਫ ਹੈ ਕਿ ਵੈਰੀਆਂ ਨੂੰ ਅਚਾਨਕ ਫੁਰੀ ਹੈ ਕਿ ਇਹ ਵੇਲਾ ਸੀ ਬਦਲੇ ਲੈਣ ਦਾ; ਸੋ ਝੱਟ ਉਜ ਬੱਧੀ ਹੈ ਤੇ ਪਾਤਸ਼ਾਹ ਦੇ ਪਹਿਲਾਂ ਭਰੇ ਕੰਨਾਂ ਤੇ ਉਸਦੇ ਹੁਣ ਦੇ ਖ਼ੁਸਰੋ ਵਾਲੇ ਚੜ੍ਹੇ ਹੋਏ ਗੁੱਸੇ ਤੋਂ ਲਾਭ ਉਠਾਯਾ ਹੈ। ਇਸ ਤਰ੍ਹਾਂ ਦੀ ਖੋਜ ਪੜਤਾਲ ਕੀਤੇ ਤੋਂ ਬਿਨਾਂ ਇਹ ਫਰਜ਼ ਕਰ ਲੈਣਾ ਕਿ ਓਹ ਖ਼ੁਸਰੋ ਨੂੰ ਮਿਲੇ ਹੋਣ ਗੇ†, ਇਤਿਹਾਸ-ਕਾਰਾਂ ਦਾ ਉਸੇ ਕਾਰਨ ਕਰਕੇ ਹੈ ਕਿ ਓਨ੍ਹਾਂ ਨੇ ਮਿਥ ਛਡਿਆ ਹੈ ਕਿ ਸਾਰੇ ਲੋਕ ਗਰਜ਼ ਦੇ ਹੀ ਬੰਦੇ ਹੁੰਦੇ ਹਨ। ਮੋਕਾਲਫ ਨੇ ਜ਼ਰਾ ਕੁ ਧਿਆਨ ਦੂਸਰੇ ਪਾਸੇ ਦਿੱਤਾ ਹੈ ਤਾਂ ਉਸਨੇ ਗੁਰੂ ਜੀ ਦੇ ਉਪਕਾਰ ਤੇ ਅਸੂਲ ਪ੍ਰਸਤੀ ਨੂੰ ਦਰਸਾਇਆ ਹੈ। ਚਾਹੇ ਨਾ ਮਿਲਣ

*ਥਾਨੇਸਰ ਦੇ ਪੀਰ ਦੀ ਖ਼ਬਰ ਖ਼ੁਸਰੋ ਨੂੰ ਮਿਲਨ ਦੀ ਪਾਤਸ਼ਾਹ ਨੂੰ ਉਸੇ ਇਲਾਕੇ ਹੀ ਮਿਲ ਜਾਂਦੀ ਹੈ ਤੇ ਗੁਰੂ ਜੀ ਦੀ ਖਬਰ ਗੋਇੰਦਵਾਲ, ਜਿਥੇ ਪਾਤਸ਼ਾਹ ਆਪ ਆਯਾ ਹੈ, ਕਿਉਂ ਨਾ ਮਿਲੀ ?

†ਇਸ ਦੇ ਨਾਲ ਮੇਲੋ ਇਹ ਗਲ ਕਿ ਜਹਾਂਗੀਰ ਨੇ ਮਗਰੋਂ ਚੰਦੂ ਨੂੰ ਸ੍ਰੀ ਗੁਰੂ ਹਰਿ ਗੋਬਿੰਦ ਜੀ ਦੇ ਹਵਾਲੇ ਕਰ ਦਿੱਤਾ ਸੀ, ਕਿਉਂਕਿ 'ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਖ਼ੁਸਰੋ ਨੂੰ ਤਿਲਕ ਦੇਣ' ਦੀ ਗਲਤ ਖਬਰ ਦੇਣ ਦੀ ਜ਼ਿੰਮੇਵਾਰੀ ਉਸ ਦੀ ਸਾਬਤ ਹੋਈ ਸੀ। ਵਿਸਥਾਰ ਲਈ ਦੇਖੋ ਰਾ: ੪ ਅੰ: ੩੭ ਦੀ ਅੰਤਲੀ ਟੂਕ।

ਦੇ ਪਹਿਲੂ ਵਲੋਂ ਉਹ ਬੀ ਉਨ੍ਹਾਂ ਵਾਂਙੂ ਉੱਕ ਗਿਆ ਹੈ, ਪਰ ਹੋਰ ਲੇਖਕ, ਕਿਆ ਫਾਰਸੀ ਤੇ ਕਿਆ ਅੰਗ੍ਰੇਜ਼ੀ ਵਾਲੇ, ਬੇ ਸੋਚੇ ਦਬਿਸਤਾਨ ਦੇ ਮਗਰੇ ਮਗਰ ਤੇ ਲਕੀਰ ਤੇ ਲਕੀਰ ਮਾਰੀ ਟੁਰੀ ਗਏ ਹਨ।

ਸ਼੍ਰੀ ਗੁਰੂ ਅਰਜਨਦੇਵ ਜੀ ਦੇ ਇਤਿਹਾਸ ਨਾਲ ਇਕ ਹੋਰ ਕਾਹਲੀ ਇਨਾਂ ਇਤਿਹਾਸਕਾਰਾਂ ਦੀ ਕੀਤੀ ਹੋਈ ਅਸੀਂ ਵੇਖਦੇ ਹਾਂ। ਉਹ ਇਹ ਹੈ ਕਿ ਜਹਾਂਗੀਰ ਆਪ ਅਪਣੀ ਤੁਜ਼ਕ ਵਿਚ ਲਿਖਦਾ ਹੈ,ਜੇਸਾ ਕਿ ਅਸੀਂ ਉਪਰ ਦੱਸ ਆਏ ਹਾਂ,ਕਿ 'ਘਰ ਬਾਰ ਜ਼ਬਤ, ਮਾਲ ਦੌਲਤ ਜ਼ਬਤ, ਕੈਦ ਕਰੋ ਤੇ ਤਸੀਹੇ ਦੇ ਕੇ ਕਤਲ ਕਰੋ'। ਹੁਣ ਓਸ ਵਕਤ ਤੋਂ ਥੋੜੇ ਸਾਲ ਬਾਦ 'ਦਬਿਸਤਾਨ ਮਜ਼ਾਹਬ' ਲਿਖੀ ਜਾਂਦੀ ਹੈ, ਉਸ ਦਾ ਲੇਖਕ ਲਿਖਦਾ ਹੈ ਕਿ 'ਪਾਤਸ਼ਾਹ ਨੇ ਭਾਰੀ ਰਕਮ ਜੁਰਮਾਨਾ ਕੀਤੀ ਤੇ ਉਨ੍ਹਾਂ ਦੇ ਨਾ ਦੇ ਸਕਣ ਕਰਕੇ ਉਨ੍ਹਾਂ ਨੂੰ ਬੰਨ੍ਹਕੇ ਰੇਗਸਤਾਨ ਵਿਚ ਰੱਖ ਦਿੱਤਾ, ਸੂਰਜ ਦੀ ਧੁੱਪ ਤੇ ਗਰਮੀ ਦੀ ਸ਼ਿੱਦਤ ਤੇ ਵਸੂਲ ਕਰਨ ਵਾਲਿਆਂ ਦੇ ਦਿੱਤੇ ਕਸ਼ਟਾਂ ਨਾਲ (ਆਪ ਨੇ) ਜਾਨ ਦਿੱਤੀ'। ਮਗਰਲੇ ਇਤਿਹਾਸਕਾਰ ਇਸੇ ਦੇ ਮਗਰ ਟੁਰੀ ਗਏ। ਕਿਸੇ ਨੂੰ ਫੁਰਸਤ ਨਹੀਂ ਲਗੀ ਕਿ ਤੁਜ਼ਕ ਦਾ ਤੇ ਦਬਿਸਤਾਨ ਮਜ਼ਾਹਬ ਦਾ ਮੁਕਾਬਲਾਂ ਤਾਂ ਕਰੇ ਤੇ ਦੋਹਾਂ ਦੀ ਅਣਮਿਲਦੀ ਗਲ ਤੋਂ ਕੁਛ ਹੋਰ ਖੋਜ ਪੜਤਾਲ ਕਰੇ। ਐਸਾ ਨਾ ਕਰਨੇ ਕਰਕੇ ਗੁਰੂ ਜੀ ਦਾ ਖੁਸਰੇ ਨੂੰ ਮਿਲਨਾ ਕਾਇਮ ਰਿਹਾ। ਪਾਤਸ਼ਾਹ ਦਾ ਜੁਰਮਾਨਾ ਕਰਨਾ ਇਕ ਘੱਟ ਸਖਤੀ ਦੀ ਸਜ਼ਾ ਰਹੀ ਤੇ ਐਡੇ ਸੁਲਹਕੁੱਲ ਜਾਨ ਦੇ ਜਾਣ ਦਾ ਦੋਸ਼ ਵਸੂਲ ਕਰਨ ਵਾਲਿਆਂ ਦੇ ਸਿਰ ਜਾ ਪਿਆ, ਹਾਂਲਾ ਕਿ ਪਾਤਸ਼ਾਹ ਦੇ ਦਿਲ ਵਿਚ ਪਹਿਲਾਂ ਤੋਂ ਮਜ਼ਹਬੀ ਤਅੱਸਬ ਭਰਿਆ ਪਿਆ ਸੀ, ਉਨ੍ਹਾਂ ਦੇ ਖੂਨ ਦੇ ਪਿਆਸੇ ਹੋਣ ਦਾ ਅਪਣਾ ਇਕਬਾਲ ਮੌਜੂਦ ਹੈ, ਜਿਸ ਤੋਂ ਸਪਸ਼ਟ ਹੈ ਕਿ ਚੁਗ਼ਲ ਖ਼ੋਰ ਦੇਰ ਤੋਂ ਪਾਤਸ਼ਾਹ ਦੇ ਕੰਨ ਭਰ ਰਹੇ ਸਨ। ਉਹ ਸਾਫ ਲਿਖਦਾ ਹੈ ਕਿ 'ਜਾਂ ਇਹ ਗਲ ਮੇਰੇ ਕੰਨੀਂ ਪਹੁੰਚੀ ਮੈਂ ਪਹਿਲੋਂ ਹੀ ਉਸਦੇ ਬੁਤਲਾਨ ਨੂੰ ਜਾਣਦਾ ਸਾਂ'। ਰੋਜ਼ਾ ਅੰਦਰਲਾ ਪਹਿਲਾ ਇਰਾਦਾ ਨਿਰਾ ਬਹਾਨਾ ਮਿਲਨ ਦੀ ਹੀ ਉਡੀਕ ਕਰ ਰਿਹਾ ਸੀ। ਫੇਰ ਸਜ਼ਾ ਤੋਂ ਵੀ ਦਿਲ ਦਾ ਅਤਯੰਤ ਵੈਰ ਭਾਵ ਸਫੁਟ ਹੈ। ਬਾਨੇਮਰੀ ਪੀਰ ਨੂੰ ਤਾਂ ਮੱਕੇ ਟੁਰ ਜਾਣ ਦੀ ਸਜ਼ਾ ਹੈ, ਏਥੇ ਘਰ ਬਾਰ ਮਕਾਨ ਜ਼ਬਤ, ਮਾਲ ਦੌਲਤ ਜ਼ਬਤ, ਕੈਦ ਲੁੱਟ ਤੇ ਤਸੀਹੇ ਦੇਕੇ ਮਾਰਨ ਦਾ ਵਹਸ਼ੀਆਨਾ ਦੰਡ! ਮੁਜਰਮ ਪਾਤਸ਼ਾਹ ਹੈ, ਪਰ ਇਤਿਹਾਸਕਾਰ ਨੂੰ ਵਿਹਲ ਨਹੀਂ ਕਿ ਮੁਤਾਲਜਾ ਕਰੇ, ਪਰਖੇ ਤੇ ਮੁਆਮਲਾ ਫਹਿਮੀ ਕਰੇ। ਬੱਸ ਦਬਿਸਤਾਨ ਪੜ੍ਹੀ ਤੇ ਲਿਖੀ ਗਏ।

ਇਹ ਗਲ ਅਸਾਂ ਇਕ ਵੰਨਗੀ ਮਾਤ੍ਰ ਦਰਸਾਈ ਹੈ ਕਿ ਆਮ ਇਤਿਹਾਸਕਾਰ ਕੀਕੂੰ ਇਖ਼ਲਾਕੀ ਤੇ ਰੂਹਾਨੀ ਸ਼ਖਸੀਅਤਾਂ ਨਾਲ ਉਨ੍ਹਾਂ ਦੇ ਅੰਦਰਲੇ ਪ੍ਰੇਰਕ ਪ੍ਰਯੋਜਨ ਨੂੰ ਸਮਝਣ ਦੀ ਕੋਸ਼ਸ਼ ਨਹੀਂ ਕਰਦਾ ਤੇ ਕਾਹਲੀ ਕਰਕੇ ਅਨਜਾਯ ਕਰ ਬੈਠਦਾ ਹੈ।

ਹੁਣ ਕਵੀ ਜੀ ਨੂੰ ਲਓ,ਉਨ੍ਹਾਂ ਨੂੰ ਤੁਜ਼ਕ ਜਹਾਂਗੀਰੀ ਤੇ ਦਬਿਸਤਾਨ ਤਾਂ ਨਹੀਂ ਮਿਲੀ।ਉਨ੍ਹਾਂ ਨੇ ਆਪ ਆਮ ਪ੍ਰਚਲਤ ਇਤਿਹਾਸਕਾਰਾਂ ਦੀ ਗਲ ਜੁਰਮਾਨੇ ਵਾਲੀ ਤੇ ਲੰਗਰੋਂ ਅੰਨ ਪਾਣੀ ਦੇਣ ਦੀ ਇਨ੍ਹਾਂ ਇਤਿਹਾਸਿਕ ਲੇਖਕਾਂ ਤੋਂ ਹੀ ਲਈ ਹੈ। ਪਰੰਤੂ ਉਨ੍ਹਾਂ ਦੀ ਰਚਨਾ ਦੱਸਦੀ ਹੈ ਕਿ ਓਹ ਇਸ ਵਿਚ ਗੁਰੂ ਸਾਹਿਬ ਦੇ ਪ੍ਰੇਰਕ ਪ੍ਰਯੋਜਨ ਨੂੰ ਸ਼ਾਰਥ ਵਿਚ ਟੀਕਾ ਨਹੀਂ ਕਰ ਰਹੇ। ਓਹ ਉਨ੍ਹਾਂ ਦੀ ਰੂਹਾਨੀਯਤ ਦੇ ਵਾਕਫਕਾਰ ਹਨ ਤੇ ਉਨ੍ਹਾਂ ਦੀ ਇਸ ਗਲ ਨੂੰ, ਜਿਸ ਨੂੰ ਓਹ ਠੀਕ

ਫਰਜ਼ ਕਰਕੇ ਟੁਰ ਰਹੇ ਹਨ, ਕਿਸੇ ਰਾਜਸੀ ਸ਼ਖਸੀਅਤ ਦੇ ਪ੍ਰੇਰਕ ਪ੍ਰਯੋਜਨ ਦੀ ਤੁੱਲਤਾ ਨਹੀਂ ਦੇ ਰਹੇ। ਓਹ ਸਮਝ ਰਹੇ ਹਨ ਕਿ ਓਹ ਸਫਾ ਦਿਲ ਵਾਲੇ ਅਪਣੀ ਅਸੂਲ ਪ੍ਰਸਤੀ ਵਿਚ ਟੁਰ ਰਹੇ ਹਨ। ਪਰ ਆਮ ਇਤਿਹਾਸਕਾਰ ਭਾਈ ਸਾਹਿਬ ਜੀ ਦੀ ਲਿਖਤ ਦੇ ਹਾਲ ਪੜ੍ਹਕੇ ਅਪਣੇ ਤਜਰਬੇ ਤੇ ਇਨਸਾਨੀ ਦਿਲਾਂ ਦੀ ਆਮ ਰਗਬਤ ਮੁਜਬ ਸਮਝੇਗਾ ਕਿ ਐਵੇਂ ਲਿਖ ਦਿੱਤਾ ਹੋਵੇਗਾ। ਪਰ ਸਾਡੀ ਪਿੱਛੇ ਦਿੱਤੀ ਵਿਚਾਰ ਤੇ ਜੋ ਟੂਕ ਅਸਾਂ ਰਾਸ ੪ ਅੰਸੂ ੩੭ ਦੇ ਅੰਤ ਪਰ ਇਸੇ ਮਾਮਲੇ ਦੀ ਖੁੱਲ੍ਹੀ ਖੋਜ ਬਾਬਤ ਦਿੱਤੀ ਹੈ, ਜੇ ਕੋਈ ਇਤਿਹਾਸਕਾਰ ਪੜ੍ਹ ਲਏ ਤਾਂ ਉਸ ਨੂੰ ਪਤਾ ਲਗੇਗਾ ਕਿ ਕਵੀ ਜੀ ਰੂਹਾਨੀ ਸ਼ਖਸੀਅਤ ਦਾ ਇਤਿਹਾਸ ਲਿਖ ਰਹੇ ਹਨ, ਜਿਨ੍ਹਾਂ ਦੇ ਅੰਦਰ ਦੀ ਪ੍ਰੇਰਕ ਸ਼ਕਤੀ ਹਉਂ ਤੇ ਖ਼ੁਦੀ ਦੇ ਨੁਕਤੇ ਤੋਂ ਪ੍ਰੇਰਤ ਨਹੀਂ ਹੁੰਦੀ। ਕਵੀ ਜੀ ਨੂੰ ਆਪ ਵੀ ਅੰਦਰਲਾ ਤਜਰਬਾ ਹਾਸਲ ਹੈ, ਉਹ ਜਾਣਦੇ ਸੀ ਕਿ ਰੂਹਾਨੀਅਤ ਨਿਰਾ ਅੰਧ ਵਿਸ਼ਵਾਸ਼ ਨਹੀਂ ਇਹ ਵੀ ਅੰਤ੍ਰਾਤਮੇ ਤਜਰਬਾ ਹੈ। ਆਮ ਤਜਰਬੇ ਦ੍ਰਿਸ਼ਟਮਾਨ ਵਿਚ ਹੁੰਦੇ ਹਨ, ਇਹ ਦ੍ਰਿਸ਼ਟਾ ਪਦ ਵਿਚ ਤਜਰਬੇ (Subjective Experiences) ਹਨ। ਪਰ ਆਮ ਲੇਖਕ ਨੂੰ ਯਾਂ ਪਾਠਕ ਨੂੰ ਇਸ ਤਜਰਬੇ ਦਾ ਅਵਸਰ ਘੱਟ ਮਿਲਦਾ ਹੈ ਅਰ ਇਸ ਪਹਿਲੂ ਵਿਚ ਕਵੀ ਜੀ ਨੂੰ ਗੁਰੂ ਜੀ ਦੀ ਲਿਖੀ ਬਾਣੀ ਦੀ ਅੰਦਰਲੀ ਉਗਾਹੀ ਦਾ ਪੂਰਾ ਪੂਰਾ ਪਤਾ ਹੈ। ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਲਿਖੇ ਹੋਏ ਵਾਕ ਤੇ ਭਾਈ ਗੁਰਦਾਸ ਜੀ ਦੇ ਲੇਖ ਤੇ ਆਪਣੇ ਸਾਹਮਣੇ ਵਰਤੀਂਦੀ ਉਗਾਹੀ ਉਹਨਾਂ ਦੇ ਪਾਸ ਸੇ, ਉਹਨਾਂ ਦੀ ਉਗਾਹੀ ਕਵੀ ਜੀ ਨੇ ਪੜ੍ਹੀ ਹੈ। ਜਿਨ੍ਹਾਂ ਗਲਾਂ ਦਾ ਕਿ ਆਮ ਇਤਿਹਾਸਕਾਰ ਯਾ ਸਰੋਂ ਸਾਧਾਰਣ ਸਿੱਖ ਪਾਠਕ ਯਾ ਆਮੁਲੀ ਨਵੀਨ ਸਿਖ ਇਤਿਹਾਸਕਾਰ ਨੂੰ ਵੀ ਖੋਜਣ ਦਾ ਸ਼ੌਕ ਨਹੀਂ ਹੈ ਤੇ ਜੋ ਕੇਵਲ ਅੰਗ੍ਰੇਜ਼ੀ ਦੇ ਇਤਿਹਾਸ ਦੀ ਸਤਹ ਸਤਹ ਦੀ ਵਾਕਫੀ ਦਾ ਜਾਣੂ ਹੈ।

ਕਵੀ ਜੀ ਦੇ ਇਤਿਹਾਸ ਦਾ ਵਿਗਜਾਨਿਕ ਤੇ ਉਨਰੀ ਪਹਿਲੂ ਦਰਸਾ ਕੇ ਅਸੀਂ ਉਸ ਪ੍ਰਭਾਵ ਵਲ ਥੋੜੀ ਜੇਹੀ ਨਜ਼ਰ ਮਾਰਦੇ ਹਾਂ ਜੋ ਕਿ ਇਸ ਗ੍ਰੰਥ ਦਾ ਆਮ ਜਨਤਾ ਪਰ ਪਿਆ।

੫. ਸਰਵ ਪ੍ਰਿਯ ਇਤਿਹਾਸ*।

ਕਵੀ ਜੀ ਦੇ ਇਤਿਹਾਸ ਨੇ ਸਾਨੂੰ ਵਿਗਜਾਨਿਕ ਇਤਿਹਾਸ ਲਈ ਇਕ ਭਾਰੀ ਜ਼ਖੀਰਾ†

*Popular History.

†ਮਾਨੋਂ ਸਾਰੇ ਲੇਖੇ ਪੱਤੇ ਦੀ ਐਸੀ ਵਹੀ ਹੈ ਕਿ ਜਿਸ ਤੋਂ ਹੋਰ ਖੋਜ ਨਾਲ ਮਿਲਾਕੇ ਰੋਕੜ ਤੇ ਖਾਤਾ ਤੇ ਚਿੱਠਾ ਆਦਿ ਤਿਆਰ ਹੋ ਸਕਦੇ ਹਨ। ਫਿਰ ਦੇਖੋ ਕਿ ਆਪਣੇ ਆਪ ਨੂੰ ਕਵੀ ਜੀ ਨੇ ਭੁੱਲਣਹਾਰ ਮੰਨਿਆ ਹੈ ਯਥਾ:—

ਜਹਾਂ ਭੂਲ ਮੋ ਤੇ ਕਛੁ ਹੋਈ। ਸੁਨਿ ਪਠਿ ਕਰੈ ਰੋਸ ਨਹਿੰ ਕੋਈ। ਕ੍ਰਿਪਾ ਧਾਰਿ ਸੋ ਲੇਹੁ ਬਨਾਏ। ਜਿਉਂ ਸਤਿਗੁਰ ਸਿੱਖਨ ਮਨ ਭਾਏ॥ ੧੦੬॥ ਬਡ਼ੇ ਬਿਲੋਕਹਿੰ ਬਾਲਕ ਲੀਲ੍ਹਾ। ਅਸਤ ਬਿਅਸਤ ਸੁ ਹੁਇ ਅਨਮੀਲਾ। ਬਚਨ ਸਪਸ਼ਟ ਨ ਆਵਹਿ ਤਾਂਹੀ। ਹਰਖੈਂ ਸੁਨਤ ਬਿਰਧ ਰਿਸ ਨਾਂਹੀ। ਛੋਟੇ ਲਖਹਿੰ ਕ੍ਰਿਪਾ ਕੋ ਕਰਿਹੀਂ। ਬਡੇ ਜੁ ਹੋਂ ਲੱਛਨ ਅਸ ਧਰਿਹੀਂ॥ ੧੦੭॥ [ਨਾ: ਪ੍ਰ: ਉ: ਧਿ: ੫੭

ਜਮਾ ਕਰ ਦਿੱਤਾ ਹੈ ਤੇ ਉਨਹੀ ਇਤਿਹਾਸ ਦਾ ਤਾਂ ਇਕ ਉਪਬਨ* ਰਚ ਦਿੱਤਾ ਹੈ। ਆਮ ਜਨਤਾ ਦੇ ਪੜ੍ਹਨ ਵਾਸਤੇ ਤੇ ਉਹਨਾਂ ਨੂੰ ਰਸਮਯ ਅਵਸਥਾ ਦੇਣ ਵਾਸਤੇ ਤੇ ਭੈਲੇ ਭਾ ਸੁਸਿੱਖਜਤ ਕਰੀ ਜਾਣ ਵਾਸਤੇ ਇਕ ਇਤਿਹਾਸ ਚਾਹੀਦਾ ਹੈ, ਉਹ ਕੰਮ ਵਾਕਜਾਤ ਮਾਤ੍ਰ ਦਾ ਗਿੰਣਵੇਂ ਅੱਖਰਾਂ ਦਾ ਇਤਿਹਾਸ ਨਹੀਂ ਦੇ ਸਕਦਾ, ਉਹ ਕੰਮ ਉਨਹੀ ਇਤਿਹਾਸ ਦਾ ਹੀ ਹੈ ਤੇ ਉਸ ਉਨਹੀ ਇਤਿਹਾਸ ਦਾ ਹੈ ਜੋ ਦਿਲ ਦੇ ਭਾਵ ਤੇ ਪ੍ਰਬੀਨਤਾ ਨਾਲ ਲਿਖਿਆ ਹੋਇਆ ਹੋਵੇ। ਇਹ ਜੋ 'ਆਮ ਜਨਤਾ ਵਿਚ ਸਰਵ ਪ੍ਰਿਯ ਇਤਿਹਾਸ' ਦਾ ਪਹਿਲੂ ਹੈ, ਇਹ ਗੁਰ ਪ੍ਰਤਾਪ ਸੂਰਜ ਨੇ ਬਹੁਤ ਪੂਰਾ ਕੀਤਾ ਹੈ। ਹੁਣ ਥੋੜੀ ਜੇਹੀ ਵੀਚਾਰ ਇਸ ਪੱਖ ਦੀ ਇਸ ਪ੍ਰਕਾਰ ਹੈ:—

ਕਵੀ ਜੀ ਕੇਵਲ ਵਾਕਜਾਤ ਤੇ ਹੋਣੀਆਂ ਨੂੰ ਮੀਤਾਕਸ਼ਰ ਰੂਪ ਵਿਚ ਕਲਮ ਬੰਦ ਨਹੀਂ ਕਰ ਰਹੇ, ਪਰ ਉਹਨਾਂ ਦੇ ਕਲਮ ਬੰਦ ਕਰਨ ਵਿਚ ਕਵਿਤਾ ਦੀ ਸਾਰੀ ਖੂਬਸੂਰਤੀ ਵਰਤ ਰਹੇ ਹਨ, ਮਾਨੋਂ ਕਾਵਜ ਦਾ ਇਕ ਭਾਰੀ ਸਾਹਿਤਜ ਬੀ ਤਿਆਰ ਹੋ ਗਿਆ ਹੈ। ਵਿਚ ਇਸ ਵਿਚ ਜੋ ਇਤਿਹਾਸ ਆਇਆ ਹੈ ਓਹ ਹਾਲਾਤ ਨਿਰੂਪਣ ਦੇ ਨਾਲੋ ਨਾਲ ਐਉਂ ਬੀ ਵਰਣਿਤ ਹੋਇਆ ਹੈ ਕਿ ਉਸ ਦਾ ਅਧਜਾਤਮਿਕ ਪਹਿਲੂ ਬੀ ਆਪਣੇ ਪੂਰੇ ਰੰਗ ਵਿਚ ਚਮਕ ਉਠਿਆ ਹੈ ਤੇ ਉਹ ਇਸ ਢੰਗ ਦਾ ਹੈ ਕਿ ਪਾਠਕ ਦੇ ਜੀਵਨ ਤੇ ਅਸਰ ਕਰਦਾ ਹੈ। ਉਸ ਨੂੰ ਪਾਪਾਂ ਤੋਂ ਸੁਗ ਉਤਪਤ ਹੁੰਦੀ ਹੈ, ਕਮੀਨਾਪਨ ਤੇ ਨੀਵਾਂ ਪਨ ਤੋਂ ਉਦਾਸੀ ਜਾਗਦੀ ਹੈ ਅਤੇ ਉੱਚ ਜੀਵਨ ਵਲ ਉੱਮਲ ਪੈਦਾ ਹੁੰਦੀ ਹੈ। ਉਸ ਦੇ ਅੰਦਰ ਇਕ ਵਟਾਉ ਆਉਂਦਾ ਹੈ ਕਿ ਓਹ ਜੀਵਨ ਦੀ ਕੀਮਤ ਕੇਵਲ ਬਾਹਰਲੇ ਪਦਾਰਥ ਇਕੱਠੇ ਕਰਨ ਵਿਚ ਹੀ ਨਹੀਂ ਸਮਝ ਰਖਦਾ ਸਗੋਂ ਜੀਵਨ ਨੂੰ ਆਪਣੇ ਆਪ ਵਿਚ ਸੁੰਦਰ, ਸ਼ਰੀਫ ਤੇ ਮੁਫੀਦ ਬਣਾਉਣ ਵਿਚ ਉਸ ਨੂੰ 'ਜੀਵਨ ਦੀ ਕੀਮਤ' ਦਿੱਸਣ ਲਗ ਪੈਂਦੀ ਹੈ। ਇਸ ਲਈ ਪਾਪਾਂ ਦੇ ਬੁਰੇ ਫਲ, ਕੇਵਲ ਧਨਾਢ ਹੋਕੇ ਮਾਇਆ ਵਿਚ ਡੁੱਬੇ ਰਹਿਣ ਤੋਂ ਵੈਰਾਗ, ਆਪੇ ਨੂੰ ਸਮਝਣ ਦਾ ਵਿਵੇਕ ਤੇ ਆਪੇ ਨੂੰ ਨਾਮ ਦੀ ਪ੍ਰੀਤ ਵਿਚ ਲਾਕੇ ਸੰਸਾਰ ਦੇ ਕਾਰਨ ਤੇ ਕਰਤਾ ਪਰਮੇਸ਼ੁਰ ਨਾਲ ਮੇਲ ਪ੍ਰਾਪਤ ਕਰਕੇ 'ਸਾਈਂ ਸੰਜੋਗੀ' ਜੀਵਨ ਬਿਤੀਤ ਕਰਨ ਦੀ ਜਾਚ ਦੇ ਆਪੇ ਤੇ ਉਸ ਦੇ ਮੇਲ ਦੀ ਅੰਤਰਗਤਿ ਸੋਝੀ ਦਾ ਰਾਹ ਬੀ ਦਿੱਸਣ ਲਗ ਪੈਂਦਾ ਹੈ। ਸੋ ਐਉਂ ਪਾਠਕਾਂ ਨੂੰ ਇਹ ਗੰਥ ਉਸ ਜੀਵਨ ਵਿਚ ਲੈ ਜਾਂਦਾ ਹੈ ਜੋ ਦਸਾਂ ਪਾਤਸ਼ਾਹੀਆਂ ਨੇ ਦਿੱਤਾ ਸੀ। ਕ੍ਰਿਯਾ ਵਿਚ ਅੱਕ੍ਰੈ ਹੋਣਾ, ਕ੍ਰਿਯਾ ਕਰਨੀ ਤੇ ਫਲਾਂ ਤੋਂ ਉੱਚੇ ਉਠਣਾ, ਨੇਕੀ ਕਰਨੀ ਤੇ ਹੰਕਾਰਨਾ ਨਾ, ਸੰਵਾਰਨਾ ਤੇ ਬਢਾਉਣਾ ਨਾ, ਤਿਆਗ ਕਰਕੇ ਸੁਖੀ ਜੰਗਲਾਂ ਵਿਚ ਅਟੰਕ ਨਾ ਜਾ ਵੱਸਣਾ ਪਰ ਜੀਵਨ ਹੋਮਣਾ ਤੇ ਆਪਾ ਵਾਰਨਾ ਜੀਵਨ ਦੀ ਕਸ਼ਮਕਸ਼ ਵਿਚ, ਇਹ ਸਭ ਕੁਝ ਕਰਨਾ ਪਰ ਦਾਨਾਈ ਹੱਥੋਂ ਨਾ ਛੱਡਣੀ। ਹਾਂ, ਤਨ-ਹੰਤਾ ਤਜਾਗਣ ਦੇ ਖਿਆਲ ਵਿਚ ਤੀਰਥਾਂ ਉੱਤੇ ਸੁਤੇ ਪ੍ਰਾਪਤ ਭੋਗਾਂ ਵਿਚ ਨਾ ਜਾ ਵੱਸਣਾ, ਪਰ ਮੈਦਾਨ ਜੰਗ ਵਿਚ ਤਨ ਟੁਕੜੇ ਕਰਾ ਕਰਾ ਕੇ ਤਨ-ਹੰਤਾ ਦਾ ਤਜਾਗ ਦਰਸਾਉਣਾ ਪਰਉਪਕਾਰ

*ਕਵਿ ਜੀ ਨੇ ਰੂਹਾਨੀ ਸ਼ਖਸੀਅਤਾਂ ਦੇ ਇਤਿਹਾਸ ਲਿਖਣ ਵਿਚ ਉਹਨਾਂ ਦੇ ਅੰਤ੍ਰੀਵ ਭਾਵ ਤੇ ਪਰਸੁਆਰਥ ਦੇ ਪ੍ਰੇਰਕ ਪ੍ਰਯੋਜਨਾਂ ਨੂੰ ਸਮਝਕੇ ਐਸਾ ਉਨਰ ਦਿਖਲਾਇਆ ਹੈ ਕਿ ਉਹਨਾਂ ਸ਼ਖਸੀਅਤਾਂ ਦੇ ਗੁਣ ਸੁਭਾਵ ਆਚਰਣ ਤੇ ਸ਼ਕਤੀਆਂ ਮੂਰਤੀਮਾਨ ਹੋ ਗਈਆਂ ਹਨ ਤੇ ਆਪਣਾ ਅਸਰ ਪਾਕੇ ਸੁਸਿੱਖਜਤ ਕਰਦੀਆਂ ਹਨ।

ਦੀ ਖਾਤਰ। ਹਾਂ, ਸ਼੍ਰੀ ਕਲਗੀਆਂ ਵਾਲੇ ਦੇ ਆਦਰਸ਼ ਮੁਜਬ ਖਾਲਸਾ ਹੋਣਾ, ਅੰਦਰੋਂ ਜਾਗਦੀ ਜੋਤ ਨਾਲ ਲਗੇ ਹੋਣਾ, ਬਾਹਰੋਂ ਪਰਉਪਕਾਰ ਵਿਚ ਵੱਸਣਾ; ਏਹ ਤੇ ਹੋਰ ਸਾਰੇ ਗੁਣਾਂ ਦਾ ਉਪਦੇਸ਼ ਇਸ ਗ੍ਰੰਥ ਵਿਚ ਹੈ। ਇਸ ਵਿਚ 'ਇਹ ਕਰੋ, ਇਹ ਮਤ ਕਰੋ' ਦਾ ਨਿਰਾ ਖੁਸ਼ਕ ਤੇ ਬੇਰਸ ਸਿਧਾਂਤ ਉਪਦੇਸ਼ ਮਾਤ੍ਰ ਦਾ ਨਹੀਂ, ਸਗੋਂ ਇਸ ਵਿਚੋਂ ਕਮਾਲ ਦੇ ਪਵਿੱਤ੍ਰਤਾ ਵਾਲੇ, ਪਿਆਰ ਤੇ ਕੁਰਬਾਨੀਆਂ ਵਾਲੇ ਜੀਵਨ ਦੀ ਮਨੋਹਰ ਕਥਾ ਵਿਚ ਪ੍ਰੋਤਾ ਹੋਇਆ ਉਪਦੇਸ਼ ਮਿਲਦਾ ਹੈ, ਜੋ ਰਸਮਯ ਤੇ ਸੁਆਦਲਾ ਹੈ। ਰਸ ਤੇ ਸੁਆਦ ਨਾਲ ਮਨ ਉਮਗਦਾ ਹੈ, ਵੈਰਾਗ ਨਾਲ ਪੰਘਰਦਾ ਹੈ, ਹਮਦਰਦੀ ਨਾਲ ਦ੍ਰਵਦਾ ਹੈ, ਓਸ ਵੇਲੇ ਅਡੋਲ ਮਿੱਠੇ ਮਿੱਠੇ ਅਸਰ ਇਸ਼ਕ ਦੀ ਤੇ ਰੂਹਾਨੀ ਉਪਦੇਸ਼ਾਂ ਦੇ ਅੰਦਰ ਪੈਕੇ ਅੰਕਿਤ ਹੋ ਜਾਂਦੇ ਹਨ। ਇਸ ਉਪਦੇਸ਼ ਤੇ ਸਿਖਯਾ ਦੇ ਨਾਲ ਕਵਿਤਾ ਦੇ ਦਿਲਕਸ਼ ਸਾਮਾਨ ਮਨ ਨੂੰ ਸੁਆਦ ਤੇ ਰਸ ਵਿਚ ਲੈ ਜਾਂਦੇ ਹਨ। ਇਸ ਕਰਕੇ ਇਹ ਗ੍ਰੰਥ ਸਰਵਪ੍ਰਿਯ ਹੋ ਗਿਆ। ਆਮ ਲੋਕ ਇਸ ਦੀ ਬੋਲੀ ਨੂੰ ਘੱਟ ਸਮਝਦੇ ਸਨ ਪਰ ਕਾਵਜ ਤੇ ਇਸ ਦੇ ਛੰਦਾਂ ਦੀ ਚਾਲ ਆਪਣਾ ਅਸਰ ਕਰਦੀ ਸੀ ਤੇ ਕਥਾ ਕਰਨ ਵਾਲੇ ਸਮਝਾ ਦੇਣ ਦਾ ਕੰਮ ਸਾਰ ਦੇਂਦੇ ਸਨ। ਇਸ ਕਰਕੇ ਇਹ ਗ੍ਰੰਥ 'ਸਰਵ ਪ੍ਰਿਯ ਇਤਿਹਾਸ' ਝਟ ਪਟ ਬਣ ਗਿਆ। ਲੋਕਾਂ ਪਾਸ ਕਥਾ ਲਈ ਇਕ ਖਜ਼ਾਨਾ ਆ ਗਿਆ। ਗੁਰਦੁਆਰਿਆਂ ਵਿਚ, ਡੇਰਿਆਂ ਵਿਚ, ਸਿੱਖ ਧਰਮਸਾਲਾਂ* ਵਿਚ, ਦੀਵਾਨਾਂ ਵਿਚ ਤੇ ਘਰਾਂ ਵਿਚ ਇਸਦੀ ਕਥਾ ਦਾ ਵਰਤਾਰਾ ਆਨਨ ਫਾਨਨ ਫੈਲ ਗਿਆ ਤੇ ਇਸ ਗ੍ਰੰਥ ਦੇ ਅਨੇਕਾਂ ਉਤਾਰੇ ਕੀਤੇ ਗਏ ਤੇ ਗੁਰਧਾਮਾਂ ਵਿਚ ਸਥਾਪਨ ਹੋ ਗਏ। ਲੋਢੇ ਪਹਿਰ ਨੂੰ ਇਸਦੀ ਕਥਾ ਦਾ ਰਿਵਾਜ ਟੁਰ ਪਿਆ ਤੇ ਨਗਰਾਂ ਤੇ ਪਿੰਡਾਂ ਦੇ ਲੋਕੀਂ ਇਸ ਵੇਲੇ ਕਥਾ ਸੁਣਨ ਗੁਰਧਾਮਾਂ ਵਿਚ ਜਾਂਦੇ ਸੇ। ਇਹ ਰਿਵਾਜ ਸਿੰਘ ਸਭਾ ਦੇ ਜ਼ੋਰ ਪਕੜਨ ਤੇ ਬੀ ਜਾਰੀ ਰਿਹਾ। ਇਥੋਂ ਤਾਈਂ ਇਸ ਗ੍ਰੰਥ ਦੀ ਕਦਰ ਸੀ ਕਿ ਕਈ ਪੁੰਨੀ ਲੋਕ ਆਪਣੇ ਪਾਸ ਸਾਰਾ ਗ੍ਰੰਥ ਲਿਖਵਾਕੇ ਰਖਦੇ ਤੇ ਗਰੀਬ ਪੜ੍ਹਨ ਵਾਲਿਆਂ ਯਾ ਕਥਾ ਕਰਨ ਵਾਲਿਆਂ ਨੂੰ ਇਕ ਇਕ ਪੋਥੀ ਮੰਗਵੀ ਦੇਂਦੇ, ਪਾਠਕ ਇਕ ਹਿੱਸਾ (ਰਾਸ ਯਾ ਰੁਤ) ਲੈ ਜਾਂਦਾ ਓਹ ਦੇ ਜਾਂਦਾ ਤੇ ਫੇਰ ਦੂਸਰਾ ਲੈ ਜਾਂਦਾ। ਇਸ ਤਰ੍ਹਾਂ ਸਿੱਖ ਪੰਥ ਵਿਚ ਗੁਰੂ ਸਾਹਿਬਾਂ ਨਾਲ ਪ੍ਰੇਮ ਤੇ ਗੁਰਸਿੱਖੀ ਦੇ ਜੀਵਨ ਵਿਚ ਸ਼ਰਧਾ ਤੇ ਰਹਿਨੁਮਾਈ ਇਸ ਗ੍ਰੰਥ ਵਿਚੋਂ ਪਿਛਲੇ ਸੌ ਕੁ ਬਰਸ ਵਿਚ ਬਹੁਤ ਪ੍ਰਾਪਤ ਹੁੰਦੀ ਰਹੀ ਹੈ।

ਇਸੀ ਤਰ੍ਹਾਂ ਇਸ ਗ੍ਰੰਥ ਦੀ ਕਥਾ ਕਰਨ ਵਾਲੇ ਹਜ਼ਾਰਾਂ ਗਯਾਨੀਆਂ ਨੂੰ ਇਹ ਪੋਥੀ ਰਹਨੁਮਾਈ ਤੇ ਪ੍ਰਚਾਰ ਵਿਚ ਮਦਦਗਾਰ ਰਹੀ ਹੈ। ਤਯਾਗੀ ਮਹਾਤਮਾਂ ਤਾਂ ਅੰਨ ਬਸਤ੍ਰ ਦੇ ਨਿਰਬਾਹ ਤੇ ਹੀ ਪਰਉਪਕਾਰ ਕਰਦੇ ਹਨ ਪਰ ਜਿਨ੍ਹਾਂ ਦੇ ਗ਼ਲੇ ਗ੍ਰਿਹਸਤ ਦਾ ਭਾਰ ਸੀ ਤੇ ਕੁਦਰਤ ਨਾਲ

*ਯਾਦ ਰਹੇ ਕਿ ਧਰਮਸਾਲਾ ਗੁਰੂ ਨਾਨਕ ਦੇਵ ਜੀ ਨੇ ਬਣਾਈ ਸੀ। ਧਰਮਸਾਲਾ ਦਾ ਅਰਥ ਸਿਖ ਗੁਰਦੁਆਰਾ ਹੈ। ਗੁ. ਪੀ. ਵਿਚ ਧਰਮਸਾਲਾ ਨਿਰੀ ਸਰਾਂ ਨੂੰ ਕਹਿੰਦੇ ਹਨ ਪਰ ਭਾਈ ਗੁਰਦਾਸ ਨੇ ਧਰਮਸਾਲ ਗੁਰਧਾਮ ਨੂੰ ਲਿਖਿਆ ਹੈ–ਧਰਮਸਾਲ ਕਰ ਬਹੀਦਾ। [ਵਾ: ੨੬-੨੬

ਪੁਨਾ:–ਘਰ ਘਰ ਅੰਦਰ ਧਰਮਸਾਲ ਹੋਵੈ ਕੀਰਤਨ ਸਦਾ ਵਿਸੇਆ। [ਵਾ: ੧-੨੭

ਪੁ: ਜ: ਸਾਖੀ ਵਿਚ ਬੀ 'ਧਰਮਸਾਲ' ਗੁਰ ਨਾਨਕ ਦੇਵ ਨੇ ਅਰੰਭ ਕੀਤੀ ਦੱਸੀ ਹੈ, ਦੇਖੋ ਸਾਖੀ ੧੩ ਸੱਜਣ ਠਗ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਫੁਰਮਾਨ ਹੈ:–'ਮੈ ਬਧੀ ਸਚੁ ਧਰਮਸਾਲ ਹੈ'।

ਉਨ੍ਹਾਂ ਨੂੰ ਧਰਮ ਵਲ ਰੁਚੀ ਤੇ ਪ੍ਰਚਾਰ ਦਾ ਪ੍ਰੇਮ ਸੀ, ਓਹ ਵਿਦਵਾਨ ਬੀ ਇਸ ਗ੍ਰੰਥ ਦੁਆਰਾ ਪ੍ਰਚਾਰ ਕਰਦੇ ਰਹੇ ਹਨ।

ਲੇਖਕਾਂ ਵਿਚੋਂ ਬਾਬਾ ਬਣੇਜ਼ਾ ਸਿੰਘ ਜੀ ਬੇਦੀ ਨੇ 'ਗੁਰ ਨਾਨਕ ਸੂਰਯੋਦੈ' ਏਸੇ ਗ੍ਰੰਥ ਤੋਂ ਵਿਸ਼ੇਸ਼ ਕਰਕੇ ਰਚਿਆ। ਗ਼ਜ਼ਾਨੀ ਗਿਆਨ ਸਿੰਘ ਜੀ ਨੇ ਤਾਂ ਇੰਨਾਂ ਕੁਛ ਇਸ ਤੋਂ ਲੀਤਾ ਹੈ ਕਿ ਅਪਣੀ ਤਵਾਰੀਖ ਦੇ ਪਹਿਲੇ ਹਿੱਸਿਆਂ ਦਾ ਦੂਸਰਾ ਨਾਮ ਹੀ 'ਵਾਰਤਿਕ ਸੂਰਜ ਪ੍ਰਕਾਸ਼' ਰਖਿਆ ਸੀ। ਪੰਡਿਤ ਤੇ ਗ਼ਜ਼ਾਨੀ ਭਾਈ ਹਜ਼ਾਰਾ ਸਿੰਘ ਜੀ ਨੇ ਇਸਦਾ ਸੰਖੇਪ ਕਰਕੇ ਛਾਪਣਾ ਸ਼ੁਰੂ ਕੀਤਾ ਸੀ,ਜਿਸਦਾ ਨਾਮ'ਸੂਰਜ ਪ੍ਰਕਾਸ਼ ਚੂਰਣਕਾ' ਰਖਿਆਸੀ।'ਗੁਰ ਪੁਰ ਪ੍ਰਕਾਸ਼' ਬਾਬਾ ਪ੍ਰੇਮਸਿੰਘ ਦਾ ਪੜ੍ਹਿਆਂ ਪਤਾ ਲਗਦਾ ਹੈ ਕਿ ਏਸੇ ਗ੍ਰੰਥ ਦਾ ਉਹ ਗ੍ਰੰਥ ਰਿਣੀ ਹੈ, ਤੇ ਅਕਸਰ ਕਰਕੇ ਹੋਰ ਅਨੇਕਾਂ ਲੇਖਕਾਂ ਨੇ ਛੋਟੇ ਛੋਟੇ ਗ੍ਰੰਥ ਇਸ ਤੋਂ ਰਚੇ। ਖਾਲਸਾ ਟ੍ਰੈਕਟ ਸੁਸਾਇਟੀ ਨੇ ਇਸੇ ਮੂਲ ਤੋਂ ਪ੍ਰੰਗ ਲੈਕੇ ਤੇ ਹੋਰ ਖੋਜਾਂ ਨਾਲ ਮਿਲਾਕੇ ਪੰਜਾਬੀ ਸਾਹਿਤਜ ਰਚਿਆ। ਮੈਕਾਲਫ ਨੇ ਹੋਰ ਖੋਜਾਂ ਕੀਤੀਆਂ ਹਨ ਪਰ ਵਿਸ਼ੇਸ਼ ਖ਼ਜ਼ਾਨਾ ਉਸਦਾ ਇਹੋ ਗ੍ਰੰਥ ਹੈ। ਖ਼ੁਰਸ਼ੈਦ ਖਾਲਸਾ ਉਰਦੂ ਬੀ ਇਸੇ ਤੋਂ ਲਿਆ ਗਿਆ ਹੈ। ਖ਼ੁਰਸ਼ੈਦ ਦਾ ਅਰਥ ਬੀ ਸੂਰਜ ਹੈ। ਹੋਰ ਬੇਂਤਾਂ ਆਦਿ ਆਮ ਪ੍ਰਿਯ ਛੰਦਾਂ ਵਿਚ ਲਿਖਣ ਵਾਲੇ ਕਵੀ ਵਿਸ਼ੇਸ਼ ਮਸਾਲਾ ਇਸੇ ਤੋਂ ਲੈਂਦੇ ਰਹੇ ਤੇ ਲੈ ਰਹੇ ਹਨ।

[ਇਸ ਗ੍ਰੰਥ ਦਾ ਗ਼ਲਤ ਵਰਤਾਉ]

ਇਹ ਪ੍ਰਗਟ ਹੈ ਕਿ ਕਵੀ ਜੀ ਸਿੱਖ ਸਨ। ਇਹ ਗ੍ਰੰਥ ਉਨ੍ਹਾਂ ਨੇ ਸਿੱਖ ਗੁਰੂ ਸਾਹਿਬਾਂ ਦੇ ਜੀਵਨ ਦਾ ਲਿਖਿਆ ਹੈ। ਇਸ ਵਿਚ ਇਖ਼ਲਾਕ, ਧਰਮ, ਰੂਹਾਨੀਅਤ ਤੇ ਦਾਰਸ਼ਨਿਕ ਪਹਿਲੂ ਗੁਰਸਿੱਖੀ ਦਾ ਦਿਖਲਾਇਆ ਹੈ, ਉਪਦੇਸ਼ ਪ੍ਰਗਟ ਕਿ ਢੰਗ ਨਾਲ ਸਾਰਾ ਗੁਰਮਤ ਦਾ ਹੈ, ਇਸ ਕਰਕੇ ਇਸਨੂੰ ਗੁਰਮਤ ਦੀ ਕਥਾ ਦਾ ਧੂਵਾ ਥਾਪਿਆ ਗਿਆ ਸੀ। ਇਸ ਪਹਿਲੂ ਵਿਚ ਇਕ ਗੱਲ ਹੋਰ ਨਜ਼ਰ ਮਾਰਨ ਵਾਲੀ ਹੈ ਜੋ ਇਸ ਪ੍ਰਕਾਰ ਹੈ:–

ਇਸ ਗ੍ਰੰਥ ਵਿਚ ਪੌਰਾਣਕ ਕਥਾਵਾਂ, ਯੋਗ ਤੇ ਵੇਦਾਂਤ ਆਦਿ ਦਾਰਸ਼ਨਿਕ ਮਾਮਲੇ ਹੋਣ ਕਰਕੇ ਕਈਕੁ ਗ਼ਜ਼ਾਨੀਆਂ ਨੇ ਇਸਦੇ ਕਾਰਨਾਂ ਨੂੰ ਨਾ ਸਮਝਕੇ ਤੇ ਕਵੀ ਜੀ ਦੇ ਆਸ਼ੇ ਨੂੰ ਨਾ ਲਖਕੇ ਅਤੇ ਪੂਰਬ ਅਪਰ ਨੂੰ ਨਾ ਮਿਲਾਕੇ, ਅਰਥਾਤ ਜਿਵੇਂ ਹਿਸਾਬੀ ਜਮਾਂ ਖਰਚ ਦੀਆਂ ਰਕਮਾਂ ਮੇਲਕੇ ਬਾਕੀਆਂ ਕੱਢਦਾ ਹੈ ਤਿਵੇਂ ਦੇ ਵਿਤ੍ਰੇਕ ਵਾਲੇ ਤ੍ਰੀਕੇ ਨਾ ਵਰਤਕੇ, ਇਸ ਤੋਂ ਗੁਰਮਤ ਲਈ ਕੁਛ ਹਾਨੀ ਦਾ ਅਸਰ ਬੀ ਲਿਆ ਹੈ। ਓਹ ਇਹ ਕਿ ਉਨ੍ਹਾਂ ਨੇ ਪੌਰਾਣਕ ਕਹਾਣੀਆਂ ਨੂੰ, ਵੇਦਾਂਤ ਦੇ ਕੇਵਲ ਖੁਸ਼ਕ ਦਿਮਾਗੀ ਪਹਿਲੂ ਨੂੰ ਤੇ ਯੋਗ ਦੇ ਹਠ ਦੇ ਪਹਿਲੂ ਨੂੰ ਗੁਰਸਿੱਖੀ ਸਮਝ ਲਿਆ ਤੇ ਗੁਰਸਿੱਖੀ ਨੂੰ ਅਮਲੀ ਜੀਵਨ ਵਾਲਾ ਹਰੀ ਰੰਗ ਨਾਲ ਰੱਤਾ ਤੇ ਪਰਉਪਕਾਰ ਨਾਲ ਰਸਿਆ 'ਕਰਮ ਕਰਤ ਹੋਵੇ ਨਿਹਕਰਮ' ਦੇ ਜੀਵਨ ਵਾਲਾ ਵਰਣਨ ਕਰਨ ਦੇ ਥਾਂ ਨਿਰਾ ਹਿਸਾਬੀ ਤੇ ਖੁਸ਼ਕ ਦਿਮਾਗੀ ਘੋੜ ਦੌੜ ਦਾ ਮਤ ਬਣਾਕੇ ਕਥਾ ਵਾਰਤਾ ਵਿਚ ਵਰਣਨ ਕੀਤਾ ਹੈ। ਕਵੀ ਜੀ ਨੇ, ਅਸੀਂ ਨਿਸ਼ਚਿਤ ਨਹੀਂ ਕਹਿ ਸਕਦੇ, ਪਰ ਵਿਸ਼ੇਸ਼ ਕਰਕੇ ਇਹ ਸੰਭਵ ਜਾਪਦਾ ਹੈ ਕਿ, ਇਸ ਗ੍ਰੰਥ ਦੇ ਪਾਠਕਾਂ ਨੂੰ ਸੰਸਕ੍ਰਿਤ ਸ਼ਾਸਤ੍ਰਾਂ ਦੇ ਪੜ੍ਹਨ ਦੀ ਲੋੜ ਨਾ ਰਹਿ ਜਾਏ, ਭਗਤੀ, ਯੋਗ ਵੇਦਾਂਤ ਦੇ ਪਦ ਪਦਾਰਥ ਤੇ ਵਿਸ਼ੇ ਚੰਗੀਤਰ੍ਹਾਂ ਦਰਸਾਏ ਹਨ। ਪੌਰਾਣਕ ਕਥਾ ਬੀ ਬਹੁਤ ਪਾਈਆਂ ਹਨ, ਜੋ ਕੇਵਲ ਅਸੂਲਾਂ ਦੇ ਵਰਣਨ ਵਿਚ ਦ੍ਰਿਸ਼ਟਾਂਤ ਦਾ ਕੰਮ ਦੇ ਸਕਦੀਆਂ ਹਨ, ਉਸ ਹਦ

ਤਕ ਕਿ ਜਿਸ ਹਦ ਤਕ ਓਹ ਗੁਰਮਤ ਅਨਕੂਲ ਹਨ। ਇਹ ਬੀ ਪਤਾ ਲਗਦਾ ਹੈ ਕਿ ਏਹ ਸਾਮਾਨ ਕੇਂਥਲ ਦੇ ਦਰਬਾਰੀ ਪੰਡਤਾਂ ਨੇ ਪੁਆਏ ਹਨ*, ਹਰ ਹਾਲ ਏਹ ਸਨ ਤਾਂ ਵਾਕਫੀ ਲਈ ਪਾਠਕਾਂ ਦੀ, ਪਰ ਵਿਤੋਂ ਕ ਨਾਲ ਨਾ ਪੜ੍ਹਨ ਕਰਕੇ ਤੇ ਕਵੀ ਜੀ ਦੀ ਮਜਬੂਰੀ ਤੋਂ ਅੱਗਜਾਤ ਹੋਣ ਕਰਕੇ* ਕਈ ਗਯਾਨੀਆਂ ਨੇ ਇਨ੍ਹਾਂ ਨੂੰ ਸਿੱਖੀ ਧਰਮ ਸਮਝ ਲੀਤਾ। ਜਿਹਾ ਕੁ ਭਾਈ ਦਇਆ ਸਿੰਘ ਜੀ ਰੁਤ ਪੰਜਵੀਂ ਅੰਸੂ ੪੧ ਤੋਂ ੪੯ ਦੇ ਅੰਕ ੩੩ ਤਕ ਵੇਦਾਂਤ ਨਿਰੂਪਣ ਕਰਦੇ ਹਨ, ਪਰ ਫੇਰ ਅੰਸੂ ੪੯ ਦੇ ਅੰਕ ੩੩ ਤੋਂ ਅੰਸੂ ੫੦ ਦੇ ਅੰਤ ਤਕ ਗੁਰਸਿੱਖੀ ਦੀ ਕਰਨੀ ਤੇ ਗਯਾਨ ਦਾ ਪਤਾ ਦੇਂਦੇ ਹਨ†। ਕਈ ਗਯਾਨੀ ਇਸ ਨੂੰ ਇਕੋ ਉਪਦੇਸ਼ ਸਮਝਕੇ ਕਥਾ ਕਰ ਜਾਂਦੇ ਹਨ ਤੇ ਸ਼ੋਤਾ ਜਨ ਫੇਰ ਸਮਝ ਨਹੀਂ ਸਕਦੇ ਕਿ ਫਰਕ ਕਿੱਥੇ ਕੁ ਸੀ। ਹੋਰ ਦੇਖੋ, ਕਵੀ ਜੀ ਕਿਤੇ ਵੇਦਾਂਤ ਜੋਗ ਆਦਿ ਗੱਲਾਂ ਲਿਖਦੇ ਹਨ, ਉਸਦੇ ਨਾਲ ਹੀ ਯਾ ਅੱਗੇ ਪਿੱਛੇ ਗੁਰਸਿਖੀ ਦੇ ਅਸੂਲ 'ਨਾਮ' ਦਾ ਨਿਰੂਪਣ ਕਰਦੇ ਹਨ। ਜੈਸਾ ਕਿ ਸ਼੍ਰੀ ਗੁ: ਨਾ: ਪ੍ਰ: ਪੁ: ਅਧਜਾ: ੪੮ ਵਿਚ ਹਠ ਜੋਗ ਦਾ ਪ੍ਰਕਾਰ ਦਸਕੇ ਫੇਰ ਭਗਤੀ ਜੋਗ ਦਸਦੇ ਹਨ। ਅੰਕ ੨੮ ਤੇ ਹਠ ਯੋਗ ਮੁਕਦਾ ਹੈ, ੨੯ ਵਿਚ ਹਠ ਜੋਗੀ ਦੀ ਸਮਾਧੀ ਜੋ ਕਾਲਿਕ ਹੈ ਅਰਥਾਤ ਕਿਸੇ ਕਾਲ ਹੈ ਕਿਸੇ ਕਾਲ ਨਹੀਂ, ਉਸ ਨੂੰ ਸਰਬ ਕਾਲਕ ਬਨਾਉਣ ਦਾ ਗੁਰਮਤ ਦਾ ਰਸਤਾ ਦੱਸਦੇ ਹਨ। ਅੱਗੇ ੮੦ ਤੋਂ ਭਗਤੀ ਜੋਗ ਦੇ ਅੰਗ ਦੂਸਰੇ ਜੋਗ ਨਾਲ ਮੇਲ ਮੇਲ ਕੇ ਦਿਖਾਲਦੇ ਹਨ ਤੇ ਇਸ ਵਿਚ ਗੁਰਮਤ ਨਿਰੂਪਣ ਹੋ ਜਾਂਦੀ ਹੈ। ਨਾਮ ਜਪਣ ਦਾ ਸਾਰਾ ਪ੍ਰਕਾਰ ਤੇ ਸ਼ਬਦ ਅਭਯਾਸ ਦੀ ਸਰਬ ਕਾਲਿਕ ਸਮਾਧੀ ਦੱਸੀ ਜਾਂਦੀ ਹੈ ਅਰ ਕਈ ਥਾਈਂ 'ਨਾਮ' ਵਿਹੂਣੇ ਗਯਾਨ ਨੂੰ ਸਾਫ ਤ੍ਰਿਸਕਾਰਦੇ ਹਨ ਜੈਸੇ ਕਿ ਰੁ: ੫ ਅੰਸੂ ੪੯ ਦੇ ਅੰਕ ੩੪, ੩੫, ੩੬, ਵਿਚ ਵਾਚਜ ਗਯਾਨੀ ਦੀ ਨਿਖੇਧੀ ਕੀਤੀ ਹੈ। ਸਮੁੱਚੇ ਤੌਰ ਪਰ 'ਨਾਮ' ਬਾਬਤ ਕਵੀ ਜੀ ਦਾ ਸ਼ੁਭ ਆਸ਼ਯ ਹੇਠ ਲਿਖੀਆਂ ਵੰਨਗੀਆਂ ਤੋਂ ਪ੍ਰਗਟ ਹੋ ਜਾਂਦਾ ਹੈ:—

ਵਾਹਿਗੁਰੂ ਬਰ ਸੁੰਦਰ ਨਾਮੂ। ਸਦਾ ਸਵਾਰੇ ਹਮਰੇ ਕਾਮੂ।
ਇਕ ਅਵਿਲੰਬ ਨਾਮ ਕੋ ਜਾਨਾ। ਕਲੀ ਕਾਲ ਸਮਰੱਥ ਨ ਆਨਾ॥ ੩੫॥
ਸਦਾ ਲੋਕ ਪਰਲੋਕ ਸਹਾਈ। ਲੈਤ ਨਾਮ ਹੀ ਬਿਘਨ ਪਰਾਈ।
ਹਰਹਿ ਕਾਲ ਕਲਿ ਕਲੁਖ ਸਦੂਖਨ। ਨਾਮ ਕਰਜੋ ਜਿਨ ਗ੍ਰੀਵਾ ਭੂਖਨ॥ ੩੬॥
ਬਰਤ, ਨੇਮ, ਜਪ, ਤਪ ਜਗ ਕਰਮੂ। ਨਾਮ ਬਿਨਾ ਬਿਰਥੇ ਸਭਿ ਧਰਮੂ।
ਨਾਮ ਹੀਨ ਭਵ ਸਾਗਰ ਬੀਚੂ। ਜਨਮ ਧਰਹਿ ਊਚੂ ਕਬ ਨੀਚੂ॥ ੩੮॥
ਨਾਮ ਬਿਨਾ ਧਿਗ ਰਾਜ ਸਮਾਜੂ। ਨਾਮ ਹੀਨ ਜਗ ਜੀਵਨ ਲਾਜੂ।
ਅਭੈ ਭਵਿਤ ਭੋਗਹਿ ਭਵ ਭੋਗੂ। ਨਾਮ ਬਿਨਾ ਜਾਵਹਿ ਜਮ ਲੋਗੂ॥ ੩੯॥

---

*ਦੇਖੋ ਪ੍ਰਕਰਣ 'ਕਿਸ ਪ੍ਰਭਾਵ ਹੇਠ ਗੁ: ਪ੍ਰ: ਸੂ: ਗ੍ਰੰਥ ਰਚਿਆ ਗਿਆ' ਜ ਇਸੇ ਪੋਥੀ ਵਿਚ ਅੱਗੇ ਆਵੇਗਾ।

†ਅੰਸੂ ੫੭ ਦੇ ਉਤੇ ਅਸਾਂ ਨੇ ਸਿਰਨਾਮਾ 'ਗੁਰਮਤਿ ਦਾ ਗਯਾਨ ਨਿਰਣੈ' ਦੇ ਦਿੱਤਾ ਹੈ, ਤਾਕਿ ਸੁਖੈਨਤਾ ਨਾਲ ਸਮਝੇ ਪੈ ਜਾਵੇ। ਅੰਸੂ ੪੯ ਦੇ ਅੰਕ ੨੬ ਵਿਚ ਆਪ ਨਿਖੇੜਵਾਂ ਵੇਰਵਾ ਕਵੀ ਜੀ ਕਰ ਦੇਂਦੇ ਹਨ ਤੇ ਕਹਿੰਦੇ ਹਨ:— ਸੁਨਹੁ ਖਾਲਸਾ ! ਸਤਿਗੁਰ ਮਤਿ ਕੋ।

ਸੁੰਦਰ ਮੰਦਿਰ ਅੰਗਨਾ ਸੇਜਾ। ਅੰਤ ਸਮੇ ਜਮ ਗਹਿ ਕਰ ਲੇ ਜਾ।
ਚਤੁਰੰਗਨਿ ਧੁਜਨੀ ਬਲ ਧਰਨੀ। ਤਿਹ ਛਿਨ ਕਾਹੁ ਨ ਤੇ ਹੁਇ ਕਰਨੀ ॥ ੪੦ ॥
ਗਜ ਬਾਜੀ ਸਜੰਦਨ ਬਹੁ ਰੰਗੇ। ਚੋਤਿ ਕੋਸ਼ ਗਮਨੇ ਪਗ ਨੰਗੇ।
ਸਿਵਕਾ ਭੇਰੇ ਤਜਿ ਕਰਿ ਨਾਨਾ। ਨਾਮ ਬਿਨਾ ਜਮ-ਪੁਰੀ ਪਿਆਨਾ ॥ ੪੧ ॥
ਨਾਮ ਹੀਨ ਅਸ ਸ੍ਵਾਸ ਸਹਿਤ ਹੈ। ਜਿਹ ਬਿਧ ਭਸਰਾ ਫੂਕ ਬਹਿਤ ਹੈ।
ਨਾਮ ਜਪਤ ਸੋ ਵਡੇ ਵਡੇਰੇ। ਤਿਨ ਜਮਦੂਤ ਨ ਆਵਤਿ ਨੇਰੇ ॥ ੪੨ ॥
[ਨਾ: ਪ੍ਰ: ਪ੍ਰ: ਧਿ ੧

ਗੁਰ ਕਹਿੰ 'ਸੰਸਾ ਨਹਿੰ ਕਰੋ ਛੁਧਾ ਨਗਨ ਕੋ ਕੋਇ।
ਇਕ ਸੰਸਾ ਮਨ ਰਾਖੀਏ ਬਿਸਰੋ ਨਹਿੰ ਪ੍ਰਭੁ ਸੋਇ' ॥ ੬੦ ॥
[ਨਾ: ਪ੍ਰ: ਓ: ਅ: ੩੭

ਕਰਹੁ ਭਗਤਿ ਸਤਿਨਾਮ ਜਪੀਜੈ। ਗੁਰ ਸੇਵਾ ਕੇ ਤਤਪਰ ਥੀਜੈ ॥ ੩੭ ॥
[ਨਾ: ੧੦ ਅੰਸ਼ ੨੬

ਮਹਾਂ ਮਹਾਤਮ ਸਿਮਰੇ ਨਾਮ। ਮਨ ਕੋ ਕੀਜਹਿ ਤਹਿੰ ਬਿਸਰਾਮ।
ਸ੍ਵਾਰਥ ਕਿਧੋਂ ਅਕਾਰਥ ਬ੍ਰਿੰਦ। ਫੁਰਹਿੰ ਸਦਾ ਮਨ ਥਿਰ ਨ ਰਹਿੰਦ ॥ ੩੫ ॥
ਸਨੈ ਸਨੈ ਤਿਸ ਕੋ ਅਟਕਾਇ। ਕਰਹੁ ਟਿਕਾਵਨਿ ਕੋਰ ਉਪਾਇ ॥
ਜਿਮ ਜਿਮ ਥਿਰਤਾ ਰਹੈ ਸੁਭਾਊ। ਤਿਮ ਤਿਮ ਨਿਪੁਨ ਕਰਹਿ ਬਿਰਧਾਊ ॥ ੩੬ ॥
ਸਤਿਗੁਰ ਕੇ ਪਗ ਪੰਕਜ ਲਾਵੈ। ਕੈ ਲਿਵ ਨਾਮ ਬਿਖੇ ਅਟਕਾਵੈ।
[ਰਾਸ ੧੧ ਅੰਸ਼ ੩੩

ਲਗਜੋ ਹੁਮਾਊ ਪੰਖ ਜਜੋਂ ਸੰਗਾ। ਜਬ ਛੂਟਹਿ ਧਨ ਤੇ ਸੁ ਖਤੰਗਾ ॥ ੯ ॥
ਪਰ ਕੇ ਬਲ ਕਰ ਹੋਤਿ ਉੜਾਊ। ਪਹੁੰਚੈ ਸੋ ਜਹਿੰ ਦੇਸ਼ ਹੁਮਾਊ।
ਬਹੁਰ ਨ ਆਇ ਪਰੈ ਕਬਿ ਧਰਨੀ। ਤੈਸੀ ਰੀਤਿ ਨਾਮ ਕੀ ਬਰਨੀ ॥ ੧੦ ॥
ਇਕ ਚਿਤ ਸਿਮਰਹਿ ਜੋ ਦਿਨ ਰਾਤੀ। ਛੂਟੈ ਦੇਹਿ ਤੇ ਹੋਇ ਸੰਗਾਤੀ।
ਜਹਿੰ ਨਾਮੀ ਕੋ ਦੇਸ਼ ਸੁਹਾਵਨ। ਤਹਾਂ ਕਰੈ ਬਿਨ ਬਿਲਮ ਪੁਚਾਵਨ ॥ ੧੧ ॥
ਬਹੁਰ ਨ ਜਗ ਮਹਿੰ ਪਾਵੈ ਦੇਹੀ। ਸੱਤਿਨਾਮ ਕੇ ਭੇਜੁ ਸਨੇਹੀ। [ਨਾ: ਪ੍ਰ: ਪ੍ਰ: ਧਿ: ੨੭

ਸੱਤਿਨਾਮ ਕੋ ਸਿਮਰਨ ਕਰਨੋ। ਇਹੀ ਜੋਗ ਇਕ ਲਿਵ ਕੋ ਬਰਨੋ ॥ ੩੭ ॥
[ਰੁਤ ੩ ਅੰਸ਼ ੩੨

ਮੁਖ ਤੇ ਕੋ ਮਨ ਤੇ ਸਦਾ ਲਿਵ ਨਾਮ ਲਗਾਵੈ।
ਹਾਥਨ ਤੇ ਕਰ ਟਹਿਲ ਕੋ ਸਿਖ ਸੰਤ ਰਿਝਾਵੈ। [ਤ੩ ੩ ਅੰਸ਼ ੪੩ ਅੰਕ ੩੪

ਪਰੰਤੂ ਵਿਤ੍ਰੇਕ ਨਾ ਕਰਕੇ ਪੜ੍ਹਨ ਵਾਲੇ ਨਹੀਂ ਸਮਝਦੇ ਕਿ ਕਵੀ ਜੀ 'ਨਾਮ' ਦੀ ਕਰਨੀ ਨੂੰ ਮੁੱਖਤਾ ਦੇ ਰਹੇ ਹਨ। ਓਹ ਕੇਵਲ ਵੇਦਾਂਤ ਦੇ ਪਦਾਰਥ ਵੇਖਕੇ 'ਵਾਚਜ ਗਯਾਨ' ਨੂੰ ਗਯਾਨ ਸਮਝਕੇ 'ਵਿਚਾਰ ਸਾਗਰ' ਆਦਿ ਗ੍ਰੰਥਾਂ ਦੀ ਨਿਰੀ ਦਿਮਾਗ਼ੀ ਵਾਕਫੀ ਪ੍ਰਾਪਤ ਕਰਕੇ ਉਸਦੀ ਕਥਨੀ ਮਾਤ੍ਰ ਨੂੰ ਗੁਰਸਿੱਖੀ ਨਾਲ ਅਭੇਦ ਵਰਣਨ ਕਰਦੇ ਰਹੇ ਹਨ। ਫਿਰ ਇਹੋ ਅਸਰ ਪਾਠਕਾਂ ਤੇ ਪੈਂਦਾ ਰਿਹਾ ਹੈ ਤੇ ਐਉਂ ਸਿੱਖੀ ਦੇ ਆਦਰਸ਼ਾਂ ਵਿਚ ਕੁਛ ਕੁਛ ਰਲਾ ਪੈਂਦਾ ਰਿਹਾ ਹੈ। ਕੁਛ

ਫਾਰਸੀ ਦੀ ਸਮਝ ਵਾਲੇ ਸੂਫੀ ਮਤ ਦੇ ਆਸ਼ੇ ਤੇ ਪ੍ਰਸੰਗਾਂ ਨੂੰ ਕਥਾ ਵਿਚ ਰਲਾਉਂਦੇ ਰਹੇ ਹਨ। ਪਿਛਲੇ ਸੌ ਕੁ ਬਰਸ ਵਿਚ ਸੂਫੀ ਖ਼ਯਾਲ ਤੇ ਨਿਰੇ ਵਾਚਜ ਗਯਾਨ ਨੂੰ ਤੇ ਵੇਦਾਂਤ ਦੇ ਰੁਕਨਾਂ ਨੂੰ ਗਿਣ ਸਕਣਾ, ਕਈ ਲੋਕ ਗੁਰਸਿੱਖੀ ਸਮਝਦੇ ਰਹੇ ਹਨ। ਕਈਗਯਾਨੀ ਆਪ ਆਜ਼ਾਦੀਆਂ ਲੈਕੇ ਕੋਲੋਂ ਬਹੁਤ ਕਛ ਪਾਉਂਦੇ ਰਹੇ ਹਨ। ਇਹ ਗ਼ਲਤ ਵਰਤਾਉ ਕਵੀ ਜੀ ਦੇ ਆਸ਼ਯ ਨੂੰ ਵਿੱਤ੍ਰੋਕ ਨਾਲ ਨਾਂ ਸਮਝਕੇ ਹੁੰਦਾ ਰਿਹਾ ਹੈ। ਕਵੀ ਜੀ ਨੇ ਕਈ ਥਾਈਂ ਅਸੂਲ ਦਰਸਾ ਦਿੱਤਾ ਹੈ, ਜੈਸਾ ਕਿ ਦੂਸਰੇ ਪਾਤਸ਼ਾਹ ਨੇ ਜੋਤੀ ਜੋਤਿ ਸਮਾਉਣ ਸਮੇਂ ਹੁਕਮ ਦਿੱਤਾ ਕਿ ਮੇਰੀ ਲੌਕਿਕ ਤੇ ਸ਼ਾਸਤ੍ਰਿਕ ਮਿਰਯਾਦਾ ਕੋਈ ਨਹੀਂ ਕਰਨੀ।

ਸੁਨਿ ਸ਼੍ਰੀ ਸਤਿਗੁਰ ਵਾਕ ਉਚਾਰੇ। 'ਜਗ ਅਰ ਕੁਲ ਕੇ ਜਿਤਿਕ ਅਚਾਰੇ।
ਹਮਰੇ ਹੇਤ ਨਹੀਂ ਕੁਛ ਕਰਨਾ। ਕੀਰਤਿ ਪਠਿ ਸੁਨਿ ਨਾਮ ਸਿਮਰਨਾ ॥ ੧੨ ॥
ਕਰਹੁ ਅਨੰਦ ਮੰਗਲਾ-ਚਾਰਾ। ਦੇਹੁ ਸਰੀਰ ਅਗਨਿ ਸਸਕਾਰਾ।' [ਗ: ੧ ਅੰਸੁ ੨੯

ਫਿਰ ਬੀ ਦੇਖੋ ਗਯਾਨੀ ਨੇ ਨਾਂ ਸਮਝ ਲਿਆ ਕਿ ਜਦ ਮੁੱਢ ਬੱਝ ਗਿਆ ਹੈ ਤਾਂ ਹੁਣ ਅੱਗੋਂ ਇਸਦੇ ਉਲਟ ਕੀਕੂੰ ਹੋਵੇਗਾ। ਜੇ ਕਿਤੇ ਕਵੀ ਜੀ ਨੇ ਉਲਟ ਲਿਖਿਆ ਤਾਂ ਉਹ ਕਿਸੇ ਮਜਬੂਰੀ ਕਰਕੇ ਹੈ ਯਾ ਉਹ ਆਖੇਪਕ ਹੈ, ਪੜਤਾਲ ਤਾਂ ਕਰੀਏ। ਐਸੀ ਖੋਚਲ ਵਿਤ੍ਰੋਕਤਾ ਨਾਲ ਨਾ ਕਰਨ ਕਰਕੇ ਇਕ ਅਜੀਬ ਜਿਹਾ ਉਪਦੇਸ਼ ਹੁੰਦਾ ਰਿਹਾ ਹੈ। ਕਵੀ ਜੀ ਅਨੇਕਾਂ ਥਾਈਂ ਸ਼ਾਰਦਾ ਆਦਿ ਨੂੰ ਗੁਰੂ ਜੀ ਦੇ ਉਪਾਸਕ ਦੱਸਦੇ ਹਨ ਪਰ ਫੇਰ ਦੇਵੀ ਪੂਜਨ ਤੇ ਆਕੇ ਵਿਦਵਾਨ ਜਮਾਂ ਤੇ ਨਾਉਂ ਦੀਆਂ ਰਕਮਾਂ ਨੂੰ ਮੇਲਕੇ ਬਾਕੀ ਨਹੀਂ ਕੱਢਦੇ ਰਹੇ।

ਜਦੋਂ ਸੰਮਤ ੪੦੪ ਗੁ: ਨਾ: ਸ਼ਾ: ਤੋਂ ਪੰਥ ਵਿਚ ਨਿਰੋਲਤਾ ਦੀ ਰੌ ਟੁਰੀ ਤਾਂ ਪਹਿਲੋਂ ਤਾਂ ਇਸ ਗ੍ਰੰਥ ਤੋਂ ਸਹਾਇਤਾ ਲਈ ਗਈ ਤੇ ਇਸੇ ਸਹਿਲ ਪ੍ਰਾਪਤ ਖਜ਼ਾਨੇ ਤੋਂ ਪ੍ਰਸੰਗ ਤੇ ਵਾਰਤਾ ਲੈਕੇ ਪ੍ਰਚਾਰ ਹੋਏ, ਪਰ ਜਦ ਇਸ ਵਿਚ ਅਵਾਂਛਿਤ ਪਦਾਰਥਾਂ ਦੇ ਸਾਮਾਨ ਦੇਖੇ ਤਾਂ ਕਿਸੇ ਨੇ ਮਿਹਨਤ ਕਰਕੇ ਦੂਜੇ ਪਾਸਿਓਂ ਵਿਤ੍ਰੋਕ ਦੇ ਚਾਨਣੇ ਵਿਚ ਨਾਂ ਵੇਖਿਆ, ਤਾਂ ਇਸ ਵੱਲੋਂ ਸਮੁੱਚੀ ਅਰੁਚੀ ਹੋਣ ਲਗ ਪਈ ਤੇ ਹੋ ਗਈ, ਸਗੋਂ ਕਿਸੇ ਕਿਸੇ ਸਿੰਘ ਸਭਾ ਦੇ ਖਯਾਲ ਵਾਲੇ ਆਦਮੀਆਂ ਤੋਂ ਤਾਂ ਕਿਸੇ ਕਿਸੇ ਥਾਵੇਂ ਇਸਨੂੰ ਕੋਸਿਆ ਤੇ ਤ੍ਰਿਸਕਾਰਿਆ ਬੀ ਜਾਣ ਲਗ ਪਿਆ ਮਸਲਨ 'ਵਾਕ' ਨੂੰ ਦੇਵੀ ਸਮਝਕੇ ਆਵਾਹਨ ਕਰਨਾ ਕਵੀ ਜੀ ਦੀ ਅੰਨਜ ਦੇਵਤਾ ਵਿਚ ਇਸ਼ਟਪਤੀ ਸਮਝੀ ਗਈ। ਪਰ ਕਿਸੇ ਨਾਂ ਸੋਚਿਆ ਕਿ ਇਹ 'ਵਾਕ' ਨੂੰ ਤਾਂ 'ਮਜ਼ਜ਼' ਕਹਿਕੇ ਈਸਾਈਆਂ ਦੇ ਪ੍ਰਾਟੇਸਟੇਂਟ ਕਵੀਆਂ ਬੀ ਆਵਾਹਨ ਕੀਤਾ ਹੈ। ਇਹ ਇਸ਼ਟਪਤੀ ਨਹੀਂ ਹੈ, ਇਹ ਕਵੀਆਂ ਦੀ ਇਕ ਰੀਤੀ ਹੈ। ਚਾਹੇ ਚੰਗਾ ਹੁੰਦਾ ਕਿ ਕਵੀ ਜੀ ਇਹ ਨਾਂ ਕਰਦੇ, ਪਰ ਉਨ੍ਹਾਂ ਦਾ ਐਸਾ ਕਰਨਾ ਇਕ ਕਵੀਆਂ ਦੀ ਸੰਕੇਤ ਕੀਤੀ ਹੋਈ ਰੀਤੀ ਹੈ ਨਾਂ ਕਿ ਉਨ੍ਹਾਂ ਦੀ ਅਪਣੀ ਇਸ਼ਟਪਤੀ*, ਕਿਉਂਕਿ ਕਵੀ ਜੀ ਤਾਂ ਸਾਫ ਕਹਿ ਰਹੇ ਹਨ:—

ਅਬਿ ਆਨ ਕੀ ਆਸ ਨਿਰਾਸ ਭਈ ਕਲਗੀਧਰ ਬਾਸ ਕੀਯੋ ਮਨ ਮਾਂਹੀ।
[ਨਾ: ਪ੍ਰ: ਪ੍ਰ: ਧਿ: ੧-੩੦.

*ਇਸ ਵਿਸ਼ਯ ਤੇ ਵੇਖੋ ਪੋਥੀ ਦਾ 'ਕਵੀ ਜੀ ਦੀ ਇਸ਼ਟਪਤੀ'ਵਾਲਾ ਲੇਖ ਤੇ ਰੁਤ ੨ ਅੰਸੂ ੨੧ ਦੇ ਅੰਤ ਦੀ ਟੂਕ ਤੇ ਰਾਸ ੧ ਅੰਸੂ ੧ ਅੰਕ ੨੦ ਤੋਂ ੨੭ ਦਾ ਭਾਵ।

ਗੋਬਿੰਦ ਸਿੰਘ ਗੁਰੂ ਗਤਿਦਾਯਕ! ਆਨ ਕੀ ਆਸ ਨਹੀ ਮਨ ਰਾਈ।
[ਨਾਮ ਪ੍ਰ: ਪ੍ਰ: ਧਿ: ੧–੨੫

ਕਿੰਕਰ ਉਤਾਰਿ ਪਾਰ ਦੀਜੀਏ ਦੀਦਾਰ ਨਿਜ ਲਾਗੀ ਤੇਰੇ ਨਾਮ ਤਾਰ ਛੇਰੀ ਆਸ ਹੋਰੀਆ। ਪਰਜੋ ਦਰਬਾਰ ਸੱਭੇ ਥਾਂਵ ਨਿਰਧਾਰ ਕਰਿ ਮੋਖ ਕੇ ਉਦਾਰ ਤੁਮ ਨਮੋ ਕਰ ਜੋਰੀਆ ॥ ੩੨ ॥
[ਨਾ ਪ੍ਰ: ਪ੍ਰ: ਧਿ: ੧

ਇਸ ਲਈ ਏਹ ਗਲਾਂ ਇਸ ਗ੍ਰੰਥ ਵਿਚ ਅਸਾਂ ਦਰਸਾ ਦੇਣ ਦਾ ਜਤਨ ਕੀਤਾ ਹੈ ਕਿ ਕਵੀ ਜੀ ਦਾ ਇਸ਼ਟ ਨਿਰੋਲ ਸਿੱਖੀ ਹੈ। ਕਵੀ 'ਨਾਮ' ਦਾ ਉਪਾਸਿਕ ਹੈ, ਕਵੀ ਸੱਚਾ ਖਾਲਸਾ ਕਲਗ਼ੀਧਰ ਜੀ ਦਾ ਅਨਿੰਨ ਭਗਤ ਹੈ, ਕਵੀ ਨੇ ਅਪਣੀਆਂ ਕਾਕੀਆਂ ਦੇ ਵਿਆਹ ਆਪ ਅਰਦਾਸਾ ਸੋਧਕੇ ਕੀਤੇ ਸਨ ਤੇ ਸ਼ਗਨ ਮਹੂਰਤਾਂ ਦੇ ਵਿਰੁੱਧ ਆਪ ਲਿਖਿਆ ਹੈ। ਹੁਣ ਜੇ ਇਸ ਵਿਤ੍ਰੋਕ ਨਾਲ ਅਰ ਜਗਾ ਜਗਾ ਦਿੱਤੀਆਂ ਟਿੱਪਣੀਆਂ ਦੇ ਚਾਨਣੇ ਵਿਚ ਇਸ ਨੂੰ ਪੜ੍ਹਿਆ ਜਾਏ ਤਾਂ ਸਿੱਖੀ ਜੀਵਨ ਦਾ ਉਪਦੇਸ਼ ਪਿਲੇਗਾ। ਕਵੀ ਜੀ ਦੇ ਦਿੱਤੇ ਪੌਰਾਣਕ ਪ੍ਰਸੰਗ ਕੇਵਲ ਵਾਕਫੀ ਲਈ ਤੇ ਦ੍ਰਿਸ਼ਟਾਂਤ ਮਾਤ੍ਰ ਦਿੱਸ ਪੈਣਗੇ ਤੇ ਓਹ ਜ਼ਰੂਰੀ ਨਹੀਂ ਕਿ ਹਰ ਹਾਲ ਵਿਚ ਗੁਰਸਿੱਖੀ ਦੇ ਆਦਰਸ਼ ਹੋਣ। ਕਈ ਵੇਰ ਦ੍ਰਿਸ਼ਟਾਂਤ ਲਈ ਆਮ ਜਨਤਾ ਵਿਚ ਜੋ ਪ੍ਰਸੰਗ ਪ੍ਰਵਿਰਤ ਹੋਣ ਲੈ ਲਈਦੇ ਹਨ ਜੋ ਪਾਠਕਾਂ ਦੀ ਸਮਝੇ ਗਲ ਛੇਤੀ ਪੈ ਜਾਵੇ। ਮਸਲਨ ਜੋ ਸੱਤਜ ਨਿਰੂਪਣ ਕਰਦਿਆਂ ਹਰੀ ਚੰਦ ਦੀ ਕਿਸੇ ਜੀਵਨ ਘਟਨਾਂ ਦੀ ਮਿਸਾਲ ਦਿੱਤੀ ਜਾਵੇ ਤਾਂ ਓਹ ਸੱਤਜ ਪਰ ਦ੍ਰਿੜਤਾ ਦਾ ਦ੍ਰਿਸ਼ਟਾਂਤ ਮਾਤ੍ਰ ਹੁੰਦੀ ਹੈ, ਹਰੀਚੰਦ ਦੇ ਸਾਰੇ ਆਚਰਣ, ਆਦਰਸ਼ ਤੇ ਇਤਿਹਾਸ ਦੀ ਸਾਰੀ ਜ਼ਿੰਮੇਵਾਰੀ ਵਕਤਾ ਯਾ ਲੇਖਕ ਨਹੀਂ ਲੈ ਲੇਂਦਾ।

ਇਸ ਪ੍ਰਕਾਰ ਇਸ ਵਿਸ਼ੇ ਨੂੰ ਇੱਥੇ ਮੁਕਾਕੇ ਅਸੀਂ ਹੁਣ ਕਵੀ ਜੀ ਦੇ ਅਪਣੇ ਜੀਵਨ ਸੰਬੰਧੀ ਜੋ ਕੁਛ ਲੱਭ ਸਕਿਆ ਹੈ ਉਹ ਤੇ ਉਨ੍ਹਾਂ ਦੀ ਰਚਨਾਂ ਸੰਬੰਧੀ ਕੁਛ ਵਜਾਖਯਾ ਲਿਖਣੇ ਦਾ ਜਤਨ ਕਰਾਂਗੇ ਜਿਸਦੇ ਪੜ੍ਹਨ ਤੋਂ ਪਾਠਕਾਂ ਨੂੰ ਕਵੀ ਜੀ ਦੇ ਹਾਲਾਤ, ਖ਼ਯਾਲਾਤ ਤੇ ਕਿਨ੍ਹਾਂ ਹਾਲਤਾਂ ਵਿਚ ਉਨ੍ਹਾਂ ਨੇ ਕੰਮ ਕੀਤਾ, ਇਨ੍ਹਾਂ ਗਲਾਂ ਦਾ ਪਤਾ ਲੱਗੇਗਾ ਤੇ ਇਸ ਤੇ ਇਸ ਗ੍ਰੰਥ ਦੇ ਆਸ਼ਯ ਸਮਝਣ ਵਿਚ ਸਹਾਇਤਾ ਮਿਲੇਗੀ।

ਕਵਿ ਜੀ ਦੀ ਜੀਵਨ-ਕਥਾ ਸੰਬੰਧੀ ਦੋ ਇਕ ਗੱਲਾਂ।

ਕਵੀ ਸੰਤੋਖ ਸਿੰਘ ਜੀ ਦੀ ਜੀਵਨੀ ਦੀ ਖੋਜ ਕਰਨ ਲੱਗਿਆਂ ਬੜੀਆਂ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਆਪਦਾ ਅਪਣਾ ਲਿਖਿਆ ਜੀਵਨ ਕੋਈ ਨਹੀਂ ਮਿਲਦਾ। ਆਪਣੇ ਦੇਸ਼ ਵਿਚ ਇਹ ਰਿਵਾਜ ਹੀ ਘੱਟ ਸੀ ਤੇ ਸਿੱਖ ਬਜ਼ੁਰਗ ਤਾਂ ਬੜੀਆਂ ਬੜੀਆਂ ਘਾਲਾਂ, ਕੁਰਬਾਨੀਆਂ ਤੇ ਆਪਾ ਵਾਰ ਕੰਮ ਕਰ ਕਰਕੇ ਆਪੇ ਨੂੰ ਉਹਲੇ ਹੀ ਰੱਖਣਾ ਪਸੰਦ ਕਰਿਆ ਕਰਦੇ ਸਨ। ਉਨ੍ਹਾਂ ਦੇ ਕਾਰਨਾਮੇ ਪੰਥਕ ਲਾਭ ਨੂੰ ਵਾਧਾ ਕਰ ਜਾਂਦੇ ਸਨ, ਪਰ ਉਹਨਾਂ ਦੀ ਸ਼ਖਸੀਅਤ ਆਪਾ ਜਨਾਉਣ ਦੇ ਥੜ੍ਹਿਆਂ ਤੇ ਚੜ੍ਹਕੇ ਦਰਸ਼ਨ ਨਹੀਂ ਦਿਆ ਕਰਦੀ ਸੀ।

ਦੂਸਰੇ ਕਿਸੇ ਹੋਰਸ ਦੀ ਉਨ੍ਹਾਂ ਬਾਬਤ ਲਿਖੀ ਹੋਈ ਜੀਵਨੀ।–ਇਸਦਾ ਭੀ ਰਿਵਾਜ ਘੱਟ

ਸੀ, ਤੇ ਜੇ ਕੋਈ ਲਿਖਦਾ ਸੀ ਤਾਂ ਕਿੱਸੇ ਦੀ ਸ਼ਕਲ ਵਿਚ। ਦੋ ਇਕ ਪ੍ਰਸੰਗ ਯਾ ਮਾਂ ਪਿਉ ਦਾ ਨਾਮ, ਕੋਈ ਜਨਮ ਚਲਾਣੇ ਦੀ ਤਿੱਥ ਨਛ਼ਤ੍ਰ ਵਿਚ ਲਿਖੀ,ਬਾਕੀ ਮਹਿਮਾ ਤੇ ਇਕ ਦੇ ਅਲੌਕਿਕ ਕੌਤਕ ਲਿਖਕੇ ਬੱਸ ਕਰ ਦੇਂਦਾ ਸੀ, ਉਹ ਬੀ ਕਵਿਤਾ ਵਿਚ। ਐਸੀ ਸ਼ੈ ਬੀ ਹੱਥ ਨਹੀਂ ਆ ਸਕੀ।

ਸੋ ਆਪ ਦੇ ਜੀਵਨ ਹਾਲਾਤ ਲੱਭਣ ਲੱਗਿਆਂ ਕਿਤੋਂ ਥੁੱਕ ਭਰਵਾਂ ਸਾਮਾਨ ਨਹੀਂ ਮਿਲਦਾ। ਫੇਰ ਬਾਕੀ ਰਹਿ ਜਾਂਦੀ ਹੈ ਪੜਤਾਲ ਖੋਜ ਤੇ ਇਸ ਵਿਚ ਤਹੱਦਦ।

ਇਸ ਪਹਿਲੂ ਵਿਚ ਅਸਾਂ ਸਭ ਤੋਂ ਨਿਸ਼ਚਿਤ ਬਾਤ ਉਨ੍ਹਾਂ ਦੀਆਂ ਆਪਣੇ ਜੀਵਨ ਬਾਬਤ ਆਪ ਲਿਖੀਆਂ ਲਿਖਤਾਂ ਨੂੰ ਸਮਝਿਆ ਹੈ। ਏਹ ਕੋਈ ਜੀਵਨ ਚਰਿਤ੍ਰ ਨਹੀਂ ਹਨ, ਪਰ ਜੀਵਨ ਬਾਬਤ ਟੂਕਾਂ ਜੋ ਇਧਰ ਉਧਰ ਰਚਨਾਂ ਵਿਚ, ਕਿਧਰੇ ਖਿਆਲ ਨਾਲ ਯਾ ਬੇਖਿਆਲੇ, ਪੈ ਗਈਆਂ ਹਨ। ਇਨ੍ਹਾਂ ਦੀ ਪੜਤਾਲ ਜਿੱਥੋਂ ਤਕ ਹੋ ਸਕਦੀ ਹੈ ਕਰਕੇ ਉਨ੍ਹਾਂ ਨੂੰ ਸੰਕਲਿਤ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਨਿਕਲਦੇ ਸਿੱਧਾਂਤ ਕੱਢਕੇ ਥਾਂ ਥਾਂ ਟਿਕਾ ਦਿੱਤੇ ਹਨ।

ਦੂਸਰੇ, ਗ੍ਰੰਥਾਂ ਕਿਤਾਬਾਂ ਵਿਚੋਂ ਜੋ ਕੁਛ ਸਿੱਧਾ ਯਾ ਪਰਤਵਾਂ ਕਵੀ ਜੀ ਦੇ ਜੀਵਨ ਨਾਲ ਸੰਬੰਧ ਰੱਖਣ ਵਾਲਾ ਮਸਾਲਾ ਮਿਲ ਸਕਿਆ ਹੈ, ਆਪਣੀਆਂ ਸੰਚਿਤ ਪੁਸਤਕਾਂ ਯਾ ਹੋਰਨਾਂ ਟਿਕਾਣਿਆਂ ਤੋਂ, ਲੈ ਲਭ ਕੇ ਚੁਣ ਲਿਆ ਹੈ।

ਤੀਸਰੇ, ਆਪਦੇ ਵੰਸ਼ਜਾਂ ਤੋਂ ਜੋ ਕੁਛ ਲੱਭ ਸਕਿਆ ਹੈ ਜਤਨ ਕੀਤਾ ਹੈ ਕਿ ਉਹ ਪਰਸਪਰ ਟਾਕਰੇ ਕਰਕੇ ਸੋਧਕੇ ਥਾਂ ਸਿਰ ਆ ਜਾਵ।

ਚੌਥੇ ਹੈ ਟਿਕਾਣਿਆਂ ਦੀ ਸਥਾਨਕ ਖੋਜ। ਉਸਦੇ ਕਰਨ ਦਾ ਵੀ ਪ੍ਰਬੰਧ ਕੀਤਾ ਗਿਆ। ਨੂਰ ਦੀ ਸਰਾਂ ਤੋਂ ਲੈ ਝੁੜੀਏ, ਪਟਿਆਲੇ, ਕੈਂਥਲ, ਨਾਭੇ, ਕੁਰਛੇਤ੍ਰ, ਹਰਿਦ੍ਵਾਰ, ਲੁਧਿਆਣੇ, ਬਾਵੀ ਮਾਜਰੇ, ਬੁਡਲਾਡੇ, ਅੰਬਾਲੇ, ਜਗਾਧਰੀ, ਧਮਧਾਨ, ਆਦਿਕ ਹੋਰ ਅਨੇਕਾਂ ਥਾਈਂ ਭਾਲ ਕਰਦਿਆਂ ਇਤਨਾ ਕੁ ਸਫਰ ਹੋਇਆ ਹੈ ਕਿ ਓਹ ਦੋ ਹਜ਼ਾਰ ਮੀਲ ਤੋਂ ਉੱਪਰ ਹੈ। ਇਸ ਤਰ੍ਹਾਂ ਜੋ ਕੁਛ ਲੱਭਾ ਹੈ, ਕਵਿ ਜੀਵਨੀ ਦੀ ਸੰਗਲੀ ਵਿਚ ਪ੍ਰੋ ਦਿੱਤਾ ਹੈ।

ਸਚਖੰਡ ਵਾਸੀ ਸ੍ਰੀ ਪੂਜਯ ਪਿਤਾ,ਸ਼੍ਰੀ ਮਾਨ ਡਾਕਟਰ ਚਰਨ ਸਿੰਘ ਜੀ,ਆਪਣੇ ਸਮੇਂ ਗੁਰ ਪ੍ਰਤਾਪ ਸੂਰਜ ਗ੍ਰੰਥ ਦੇ ਪੰਡਤ ਤੇ ਇਸਨੂੰ ਪੜ੍ਹਾਉਣ ਵਿਚ ਯਕਤਾ ਉਸਤਾਦ ਮੰਨੇ ਜਾਂਦੇ ਸਨ। ਆਪ ਜੀ ਤੋਂ ਅਨੇਕਾਂ ਸਾਧੂ,ਵਿਰਕਤ, ਗਯਾਨੀ ਤੇ ਗ੍ਰਿਹਸਤੀਆਂ ਨੇ ਇਹ ਗ੍ਰੰਥ ਪੜ੍ਹਿਆਜੋ ਪ੍ਰਸੰਗ ਉਨ੍ਹਾਂ ਨੂੰ ਯਾਦ ਸੇ ਯਾ ਹੋਰ ਗਯਾਨੀਆਂ ਤੋਂ ਸੁਣੇ ਸਨ, ਉਹ ਸਨ ਤਾਂ ਥੋੜੇ, ਪਰ ਉਨ੍ਹਾਂ ਨੂੰ ਬੀ ਨਵੀਂ ਖੋਜ ਨਾਲ ਮੇਲਕੇ ਇਸ ਜੀਵਨੀ ਦੇ ਗੁਲਦਸਤੇ ਵਿਚ ਗੁੰਦ ਦਿੱਤਾ ਹੈ।

ਸ੍ਰੀ ਅੰਮ੍ਰਿਤਸਰ
ਸਾਵਣ ੪੬੬ ਗੁ: ਨਾ: ਸਾ:, ੧੯੯੧ ਬਿ:
ਅਗਸਤ ੧੯੩੪ ਈ:

ਸੰਪਾਦਿਕ

੧ ਓ ਸ੍ਰੀ ਵਾਹਿਗੁਰੂ ਜੀ ਕੀ ਫਤਹ॥

੩. ਕਵਿ ਸੰਤੋਖ ਸਿੰਘ ਜੀ ਦਾ ਜੀਵਨ।

੧. ਜਨਮ ਭੂਮਿ।

ਕਵੀ ਜੀ ਨੇ ਸ੍ਰੀ ਗੁਰ ਨਾਨਕ ਪ੍ਰਕਾਸ਼ ਉਤ੍ਰਾਰਧ ਅਧਯਾਯ ੫੭ ਵਿਚ ਲਿਖਿਆ ਹੈ:—

ਤਿਹ ਤੀਰ ਬੁਰੀਆ ਨਗਰ ਇਕ ਕਵਿ ਨਿਕੇਤ ਲਖੀਏ ਤਹਾਂ ॥

ਇਸਤੋਂ ਸ਼ੁਰੂ ਸ਼ੁਰੂ ਵਿਚ ਗਿਆਨੀ ਤੇ ਵਿਦਵਾਨ ਲੋਕ ਕਵੀ ਜੀ ਦਾ ਵਤਨ ਤੇ ਜਨਮ ਭੂਮੀ ਬੁੜੀਆ ਹੀ ਸਮਝਦੇ ਰਹੇ। ਇਹ ਟਿਕਾਣਾ ਜਗਾਧਾਰੀ ਸਟੇਸ਼ਨ ਤੋਂ ਛੇ ਕੁ ਮੀਲ ਦੀ ਵਿੱਥ ਤੇ ਜਮਨਾ-ਪ੍ਰਵਾਹ ਵਾਲੇ ਪਾਸੇ ਹੈ। ਇਹ ਖਿਆਲ ਵੀ ਗਿਆਨੀਆਂ ਗੁਣੀਆਂ ਵਿਚ ਰਿਹਾ ਹੈ ਕਿ ਆਪਦਾ ਜਨਮ ਅੰਮ੍ਰਿਤਸਰ ਹੋਇਆ ਸੀ; ਕਿਉਂਕਿ ਵਿਦਯਾ ਆਪ ਨੇ ਸ੍ਰੀ ਅੰਮ੍ਰਿਤਸਰ ਜੀ ਹੀ ਪਾਈ ਸੀ ਤੇ ਆਪਦੇ ਸਨਬੰਧੀ ਵੀ ਏਥੇ ਹੈਸਨ। ਹੁਣ ਵਿਸ਼ੇਸ਼ ਖੋਜ ਕਰਨ ਤੋਂ ਪਤਾ ਲੱਗਾ ਹੈ ਕਿ ਆਪਦਾ ਜਨਮ 'ਨੂਰ ਦੀ ਸਰਾਂ' ਦਾ ਹੈ। ਇਹ ਪਿੰਡ ਤਰਨ ਤਾਰਨ ਦੇ ਲਾਗੇ ਜ਼ਿਲਾ ਅੰਮ੍ਰਿਤਸਰ ਵਿਚ ਹੈ। ਨੂਰ ਦੀ ਸਰਾਂ ਦੀ ਖੋਜ ਤੋਂ ਪਤਾ ਲੱਗਾ ਹੈ ਕਿ ਉੱਥੇ ਉਹ ਮਕਾਨ ਭੀ ਅਜੇ ਤਕ ਹੈ· ਜਿਸ ਵਿਚ ਕਿ ਕਵੀ ਜੀ ਨੇ ਜਨਮ ਲਿਆ ਸੀ*, ਪਰ ਇਹ ਹੁਣ ਉਨ੍ਹਾਂ ਦੀ ਸੰਤਾਨ ਪਾਸ ਨਹੀਂ ਹੈ। ਇਸਦਾ ਮਾਲਿਕ ਇਕ ਹਿੰਦੂ ਸ਼ਾਹੂਕਾਰ ਹੈ ਜਿਸਦੀ ਉਮਰ ਬੀ ਵਡੇਰੀ ਹੈ। ਇਸ ਪਾਸ ਕਵੀ ਜੀ ਦਾ ਕੋਈ ਵੰਸ਼ਜ, ਚਿਰ ਹੋਇਆ ਹੈ ਕਿ ਮਕਾਨ ਵੇਚ ਗਿਆ ਸੀ। ਇਸ ਮਕਾਨ ਵਿਚ ਸ਼ਾਹੂਕਾਰ ਜੀ ਅਪਣੇ ਮਾਲ ਭਰਦੇ ਹਨ ਤੇ ਦੇਖਣ ਤੋਂ ਜਾਪਦਾ ਹੈ ਕਿ ਮਕਾਨ ਪੁਰਾਣਾ ਹੈ ਅਰ ਲਗ ਪਗ ਅਪਣੀ ਪਹਿਲੀ ਸੂਰਤ ਵਿਚ ਹੀ ਹੈ।

ਇਸੇ ਪਿੰਡ ਦੇ ਇਕ ਸੱਠ ਸਾਲ ਦੇ ਬਿਰਧ ਤੋਂ ਬੀ ਇਸ ਗਲ ਦੀ ਤਸਦੀਕ ਹੋਈ ਕਿ ਭਾਈ ਸੰਤੋਖ ਸਿੰਘ ਜੀ ਇਸੇ ਹੀ ਮਕਾਨ ਵਿਚ ਜਨਮੇ ਤੇ ਰਹੇ ਹਨ। ਇਸ ਸੱਜਣ ਦਾ ਮਕਾਨ ਕਵੀ ਜੀ ਦੇ ਮਕਾਨ ਦੇ ਇੰਨਾ ਕੋਲ ਹੈ ਕਿ ਕੇਵਲ ਗਲੀ ਦੀ ਚੁੜਾਈ ਦੀ ਹੀ ਵਿਚਾਲੇ ਵਿੱਥ ਹੈ। ਆਮ ਲੋਕ ਬੀ ਇਸ ਮਕਾਨ ਨੂੰ ਹੁਣ ਤੱਕ 'ਛੀਂਬਿਆਂ ਵਾਲਾ ਮਕਾਨ' ਸੱਦਦੇ ਹਨ। ਹੁਣ ਹਿੰਦੂ ਸਿੱਖ ਛੀਂਬਿਆਂ ਦਾ ਘਰ ਓਥੇ ਕੋਈ ਨਹੀਂ। ਇਕ ਹੋਰ ਬਿਰਧ, ਜੋ ੭੦ ਕੁ ਸਾਲ ਦੇ ਸਨ, ਦੱਸਦੇ ਸਨ ਕਿ ਮੈਂ ਆਪਣੀ ਜੁਆਨ ਉਮਰੇ ਇਕ ਦਿਨ ਗੁਰਦ੍ਵਾਰੇ ਬੈਠਾ ਸਾਂ ਤਾਂ ਇਕ ਬੜੀ ਬਿਰਧ ਮਾਈ ਨੇ ਗੁਰਦਵਾਰੇ ਆਕੇ ਮੱਥਾ ਟੇਕਿਆ। ਮੈਂ ਪੁਛਿਆ 'ਮਾਈ ਜੀ ਆਪ ਬੜੇ ਹੀ ਬਿਰਧ ਲਗਦੇ ਹੋ, ਕਿੰਨੀ ਕੁ ਉਮਰਾ ਹੋਸੀ ?' ਆਖਣ ਲੱਗੀ 'ਬੱਚਾ ! ਹੋਊ ਸੌ ਤੋਂ ਉਪਰ, ਖ਼ਬਰੇ

---

*ਕਵੀ ਜੀ ਦੇ ਜਨਮ ਦੇ ਸੰਮਤ ਤੇ ਮਾਤਾ ਪਿਤਾ ਦੇ ਹਾਲ ਲਈ ਦੇਖੋ ਅਗੇ '੨. ਵਿਦਯਾ--ਅੰਮ੍ਰਿਤਸਰ ਨਿਵਾਸ' ਤੇ '੫. ਬੁੜੀਏ ਨਿਵਾਸ' ਵਾਲੇ ਲੇਖ।

ਇਕ ਸੋ ਵੀਹ ਹੀ ਹੋਵੇ'। ਫੇਰ ਮੈਂ ਉਸ ਤੋਂ ਪੁਰਾਣੀਆਂ ਗਲਾਂ ਪੁੱਛੀਆਂ ਤਾਂ ਉਸਨੇ ਇਕ ਗਲ ਇਹ ਬੀ ਦੱਸੀ ਕਿ 'ਜੋ ਬੜੀ ਚੱਲੀ ਹੋਈ ਪੋਥੀ ਹੈ- ਸੂਰਜ ਪ੍ਰਕਾਸ਼, ਉਸਦਾ ਕਰਤਾ ਭਾਈ ਸੰਤੋਖ ਸਿੰਘ ਏਸੇ ਪਿੰਡ ਦਾ ਸੀ। ਮੈਂ ਉਸਨੂੰ ਬਚਪਨ ਵਿਚ ਆਪ ਡਿੱਠਾ ਹੈ, ਜਦੋਂ ਉਹ ਕੁਝ ਪੜ੍ਹ ਸੁਣ ਗਿਆ ਤਾਂ ਆਪ ਮੁਹਾਰਾ ਪਿਆ ਕਵਿਤਾ ਕਰੇ, ਉਸਨੂੰ ਕੋਈ ਗਲ, ਕੋਈ ਹੋਣੀ ਸੁਣਾ ਦਿਓ, ਝਟ ਉਸਨੇ ਉਹ ਸਾਰੀ ਵਰਤੀ ਵਾਰਤਾ ਦੋਹਰੇ, ਚੌਪਈਆਂ, ਕਬਿਤਾਂ ਵਿਚ ਰਚਕੇ ਸੁਨਾਉਣ ਲਗ ਜਾਣੀ।'



ਕਵੀ ਜੀ ਦਾ ਜਨਮ ਅਸਥਾਨ–ਨੂਰ ਦੀ ਸਰਾਂ।

ਸੂਚਨਾਂ–ਦਰਵਾਜ਼ੇ ਵਾਲਾ ਮਕਾਨ ਉਨ੍ਹਾਂ ਦਾ ਘਰ ਹੈ। ਦਰਵਾਜੇ ਅੱਗੇ ਗਲੀ ਹੈ।

ਕੁਰਛੇਤਰ ਦੇ ਪੰਡੇ ਚੁਨੀ ਲਾਲ ਤੋਤਾ ਰਾਮ ਦੀ ਵਹੀ ਵਿਚ ਕਵੀ ਜੀ ਦੇ ਤਾਏ ਦੇ ਪੁੱਤ੍ਰ ਰਤਨ ਸਿੰਘ ਨੇ ਅਪਣਾ ਤੇ ਅਪਣੇ ਪਿਤਾ ਤੇ ਦਾਦੇ ਗੁਲਾਬ ਸਿੰਘ ਦਾ ਘਰ ਨੂਰ ਦੀ ਸਰਾਂ ਲਿਖਾਇਆ ਹੈ ਤੇ ਕਵੀ ਜੀ ਦੇ ਪਿਤਾ ਤੇ ਉਨ੍ਹਾਂ ਦਾ ਨਾਮ ਬੀ ਵਿਚ ਦਿੱਤਾ ਹੈ। ਇਸੀ ਤਰ੍ਹਾਂ ਕਵੀ ਜੀ ਦੀ ਇਕ ਨੂੰਹ ਮਾਈ ਜੀਵਣੀ ਦੇ ਨੂਰ ਦੀ ਸਰਾਂ ਸਾਕਾਂ ਅੰਗਾਂ ਦੇ ਨਿਉਂਦੇ ਪਾਉਣ ਲਈ ਜਾਣ ਦੇ ਲਿਖਤੀ ਸਬੂਤ ਬੀ ਮਿਲੇ ਹਨ।ਮਾਈ ਜੀ ਦੇ ਸਪੁੱਤ੍ਰ ਭਾਈ ਦਿਆਲ ਸਿੰਘ ਜੀ ਬੀ,ਨੂਰ ਦੀ ਸਰਾਂ ਵਾਲੇ ਮਕਾਨ ਵਿਚ ਛੋਟੀ ਉਮਰੇ ਰਹਿਣ ਦਾ ਪਤਾ ਦੇਂਦੇ ਹਨ। ਹਰਿਦ੍ਵਾਰ ਦੇ ਪਾਂਡੇ ਮੰਗਲ ਦੱਤ

(ਰਾਮਚੰਦ ਵਾਲੇ) ਦੀ ਵਹੀ ਵਿਚ ੧੯੩੬ ਬਿ: ਵਿਚ ਜਦੋਂ ਕਵੀ ਜੀ ਦੀ ਭਰਜਾਈ ਜਸਾਵਾ ਸਿੰਘ ਦੀ ਵਹੁਟੀ ਓਥੇ ਗਈ ਹੈ* ਤਾਂ ਉਸਨੇ ਐਉਂ ਲਿਖਾਇਆ ਹੈ:—

'ਦੇਵਾ ਸਿੰਘ ਜ਼ਾਤ ਛੀਂਬਾ, ਗੋਤ ਕਰੀਰ, ਬਾਸੀ ਨੂਰ ਦੀ ਅੰਮ੍ਰਿਤਸਰ.....' ਦੇਵਾ ਸਿੰਘ ਕਵੀ ਜੀ ਦੇ ਪਿਤਾ ਦਾ ਨਾਮ ਸੀ। ਇਨ੍ਹਾਂ ਸਬੂਤਾਂ ਤੋਂ ਕਵੀ ਜੀ ਦਾ ਜਨਮ ਟਿਕਾਣਾ ਤੇ ਵਤਨ 'ਨੂਰ ਦੀ ਸਰਾਂ' ਸਹੀ ਹੈ।

ਨੂਰ ਦੀ ਸਰਾਂ ਤਰਨ ਤਾਰਨੋ ਝਬਾਲ ਰੁਖ਼ ਨੂੰ ਪੌਣੇ ਕੁ ਚਾਰ ਮੀਲ ਹੋਸੀ। ਇਹ ਉਹੋ ਥਾਂ ਹੈ ਜਿੱਥੇ ਤਰਨ ਤਾਰਨ ਸਰੋਵਰ ਤੇ ਗੁਰਦਵਾਰੇ ਲਈ ਬਣੀਆਂ ਇੱਟਾਂ ਨੂਰਦੀਨ ਦਾ ਪੁਤ੍ਰ ਅਮੀਰ ਦੀਨ ਮੱਲੇ ਮੱਲੀ ਚਾਕੇ ਲੈ ਗਿਆ ਸੀ ਤੇ ਉਸਨੇ ਇਹ ਸਰਾਂ ਤੇ ਅਪਣੇ ਮਕਾਨ ਆਦਿ ਬਨਵਾਏ ਸਨ ਤੇ ਗੁਰੂ ਸਾਹਿਬ ਜੀ ਨੇ ਤਦੋਂ ਫ਼ੁਰਮਾਇਆ ਸੀ ਕਿ 'ਸਾਡਾ ਕੋਈ ਸਿੱਖ ਹੋਸੀ ਜੋ ਇਹੋ ਇੱਟਾਂ ਲਿਆਕੇ ਸਰੋਵਰ ਨੂੰ ਲੁਆਏਗਾ।' ਜੋ ਗਲ਼ ਕਿ ਸੰਮਤ ੧੮੨੩ ਦੇ ਲਗ ਪਗ ਸਿੱਖਾਂ ਨੇ ਪੂਰੀ ਕੀਤੀ† ਤੇ ਬਾਕੀ ਤਰਨ ਤਾਰਨ ਸਾਹਿਬ ਸਰੋਵਰ, ਪ੍ਰਕਰਮਾ ਤੇ ਮੰਦਰ ਦੀ ਨੱਵੀਂ ਸੇਵਾ ਮਹਾਰਾਜਾ ਰਣਜੀਤ ਸਿੰਘ ਤੇ ਕੰਵਰ ਨੌ ਨਿਹਾਲ ਸਿੰਘ ਨੇ ਸਿਰੇ ਚਾੜ੍ਹੀ‡। ਇਸੇ ਪਿੰਡ ਸੂਰਮਾ ਬੋਤਾ ਸਿੰਘ ਸ਼ਹੀਦ ਹੋਇਆ ਹੈ, ਜਿਸਨੇ ਅਪਣੀ ਸਿੱਖੀ ਆਨ ਲਈ ਸੜਕ ਸ਼ਾਹੀ ਤੇ ਖੜੋਕੇ ਕੱਰ ਲਾਇਆ ਸੀ ਤੇ ਪੂਰਨ ਬਹਾਦਰੀ ਨਾਲ ਸ਼ਹੀਦ ਹੋਇਆ ਸੀ। ਇਸਦੇ ਕੱਰ ਲਾਉਣ ਵਾਲੀ ਥਾਂ ਅਤੇ ਸ਼ਹੀਦੀ ਸ਼ਰਬਤ ਪੀਣ ਵਾਲੇ ਥਾਂ ਸ਼ਹੀਦ ਗੰਜ, ਦੁਏ ਟਿਕਾਣੇ ਏਥੇ ਵਿਦਮਾਨ ਹਨ§।

---

*ਪਤਾ ਰਹੇ ਕਿ ਕਵੀ ਜੀ ਯਾ ਉਨ੍ਹਾਂਦੀ ਇਸਤ੍ਰੀ ਦੇ ਕੁਲ ਹਰਿਦਵਾਰ ਯਾ ਕੁਰਛੇਤ੍ਰ ਨਹੀਂ ਗਏ; ਦੇਖੋ 'ਕਵੀ ਜੀ ਦੀ ਇਸ਼ਟਪਤੀ' ਵਾਲਾ ਲੇਖ ਜੋ ਅਗੇ ਆਵੇਗਾ।

†ਸ: ਜੱਸਾ ਸਿੰਘ ਰਾਮਗੜ੍ਹੀਏ ਤੇ ਸਰਦਾਰ ਬੁਧ ਸਿੰਘ ਫੈਜ਼ੁੱਲਾ ਪੁਰੀਏ, ਇਨ੍ਹਾਂ ਸਰਦਾਰਾਂ ਨੇ ਵਾਕ ਪੂਰਾ ਕੀਤਾ। ਖਾ:ਤਵਾ:॥‡ਮੁਨਾਰੇ ਬਾਬਤ ਪਤਾ ਲਗਦਾ ਹੈ ਕਿ ਕੰਵਰ ਨੌ ਨਿਹਾਲ ਸਿੰਘ ਨੇ ਬਨਵਾਇਆ।

§ਸਿੱਖਾਂ ਦੀ ਕਤਲਾਮ ਹੋਣ ਪਰ, ਇਹ ਗਲ ਦੱਸਣ ਲਈ ਕਿ ਸਿੱਖ ਨਹੀਂ ਮਰੇ ਤੇ ਨਾ ਹੀ ਇਤਨ ਅੱਤਯਾਚਾਰ ਨਾਲ ਇਨ੍ਹਾਂ ਦੀ ਚੜ੍ਹਦੀ ਕਲਾ ਝਵੀਂ ਹੈ, ਭਾਈ ਬੋਤਾ ਸਿੰਘ ਨੂਰ ਦੀ ਸਰਾਂ ਕੋਲ ਸਰਕਾਰੀ ਸੜਕ ਉਤੇ,ਜੋ ਤਦੋਂ ਲਾਹੌਰ ਨੂੰ ਓਥੋਂ ਦੀ ਜਾਂਦੀ ਸੀ, ਕੱਰ ਲਾਕੇ ਉਗ੍ਰਾਹੁਣ ਲਗ ਪਿਆ। ਫਿਰ ਇਸਨੇ ਲਾਹੌਰ ਦੇ ਨਵਾਬ ਨੂੰ ਇਕ ਚਿੱਠੀ ਲਿਖੀ, ਜਿਸਨੂੰ ਰਤਨ ਸਿੰਘ ਜੀ ਨੇ ਇਸ ਟੱਪੇ ਵਿਚ ਦੱਸਿਆ ਹੈ:—

'ਚਿਠੀ ਲਿਖੇ ਸਿੰਘ ਬੋਤਾ। ਹਥ ਹੈ ਸੋਟਾ। ਆਨਾ ਲਾਹਾ ਗੱਡੇ ਨੂੰ ਤੇ ਪੈਸਾ ਲਾਹਾ ਖੋਤਾ। ਆਖੋ ਭਾਬੀ ਖਾਨੋ ਨੂੰ ਯੋਂ ਆਖੇ ਸਿੰਘ ਬੋਤਾ। ਅਖੀਰ ਫੌਜ ਆਈ ਤੇ ਭਾਈ ਜੀ ਅਪਣੇ ਸਾਥੀ ਗਰਜਾ ਸਿੰਘ ਸਣੇ ਸ਼ਹੀਦ ਹੋਏ। ਇਹ ਸ਼ਹੀਦੀ ਸਾਕਾ ੧੮੦੧ ਬਿ: ਨੂੰ ਹੋਇਆ। ਤਦੋਂ ਦਿਲੀ ਦਾ ਪਾਤਸ਼ਾਹ ਮੁਹੰਮਦ ਸ਼ਾਹ ਸੀ ਤ ਲਾਹੌਰ ਦਾ ਸੂਬਾ ਜ਼ਕਰੀਆ ਖਾਂ ਸੀ, ਜਿਸ ਨੂੰ ਖਾਨ ਬਹਾਦਰ ਦਾ ਖ਼ਿਤਾਬ ਸੀ ਤੇ ਜਿਸ ਨੇ ਸਿੱਖਾਂ ਦੀ ਬੜੀ ਭਾਰੀ ਕਤਲਾਮ ਕਰਾਈ ਸੀ। ਭਾਬੀ ਖਾਨੋ ਦਾ ਮਤਲਬ ਜ਼ਕਰੀਆ ਖਾਂ ਦੀ ਭੈਣ ਹੈ ਜੋ ਫੈਜ਼ੁੱਲਾ ਖਾਂ ਫੈਜ਼ੁੱਲਾ ਪੁਰ ਵਾਲੇ ਦੀ ਵਹੁਟੀ ਸੀ। ਇਸ ਜ਼ਨਾਨੀ ਨੇ ਅਪਣੇ ਘਰ ਵਾਲੇ ਦੇ ਰੋਅਬ ਨੂੰ ਵਰਤ ਕੇ ਭੇੜ ਕੁ ਹਜ਼ਾਰ ਸਿੱਖ ਪਕੜਕੇ ਲਾਹੌਰ ਘੱਲੇ ਸਨ ਅਪਣੇ ਭਰਾ ਖਾਨ ਬਹਾਦਰ ਪਾਸ ਕਤਲ ਹੋਣ ਲਈ। ਭਾਈ ਬੋਤਾ ਸਿੰਘ ਵੀ ਫੈਜ਼ੁੱਲਾ ਪੁਰ ਦਾ ਸੀ, ਇਸ ਕਰਕੇ ਬੋਤਾ ਸਿੰਘ ਬੇਗਮ ਨੂੰ ਭਾਬੀ ਖਾਨੋ ਕਹਿੰਦਾ ਹੈ ਤੇ ਤਾਅਨਾ ਇਹ ਹੈ, ਕਿ ਤੁਹਾਡੇ ਚੁਣ ਚੁਣ ਕੇ ਸਿਖ ਮਰਵਾਕੇ ਬੀਜ ਨਾਸ਼ ਕਰ ਦੇਣ ਤੇ ਵੀ ਖਾਲਸਾ ਜੀਉਂਦਾ ਹੈ ਤੇ ਖਾਸ ਫੈਜ਼ੁੱਲਾਪੁਰ ਦਾ ਖਾਲਸਾ ਕਾਇਮ ਹੈ।

ਪਿਛੇ ਭੂਮਿਕਾ ਵਿਚ ਅਸੀਂ ਦੱਸ ਆਏ ਹਾਂ ਕਿ ਨੂਰ ਦੀ ਸਰਾਂ ਵਾਲੇ ਇਸ ਟਿਕਾਣੇ ਤੇ ਸ੍ਰੀ ਕਵੀ ਸੰਤੋਖ ਸਿੰਘ ਜੀ ਦੀ ਯਾਦਗਾਰ ਕਾਇਮ ਕਰਨ ਦਾ ਉਦਮ ਹੋ ਰਿਹਾ ਹੈ। ਤੇ ਸ੍ਰੀ ਮਾਨ ਗਿਆਨੀ ਖਜ਼ਾਨ ਸਿੰਘ ਜੀ ਪ੍ਰੋ: ਓਰੀਐਂਟਲ ਕਾਲਜ ਲਾਹੌਰ ਵਾਲੇ ਇਕ ਯਾਦਗਾਰ ਕਮੇਟੀ ਸਥਾਪਤ ਕਰਕੇ ਪਿਛਲੇ ਸਾਲ (੧੯੫੩) ਦੇ ਮੱਧ ਤੋਂ, ਇਸ ਸੁਹਣੇ ਉਦਮ ਵਿਚ ਜੁੱਟੇ ਹੋਏ ਹਨ। ਮਕਾਨ ਦੇ ਕਾਬਜ਼ ਮਾਲਕ ਨੇ ਮਕਾਨ ਮੁਫਤ ਭੇਟਾ ਕਰ ਦਿਤਾ ਹੈ, ਇਮਾਰਤ ਸ਼ੁਰੂ ਹੋ ਚੁਕੀ ਹੋਈ ਹੈ, ਇਕ ਦੋ ਕਮਰੇ ਵੀ ਬਣ ਗਏ ਹਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਵੇਸ਼ ਹੋ ਚੁਕਾ ਹੈ। ਉਪਰ ਦਿਤੀ ਤਸਵੀਰ ਵਾਲਾ ਮਕਾਨ ਹੁਣ ਵਜੂਦ ਵਿਚ ਨਹੀਂ ਹੈ। ਇਸ ਅਸਥਾਨ ਨਾਲ ਕੁਝ ਹੋਰ ਥਾਂ ਪ੍ਰਾਪਤ ਕਰਕੇ ਯਾਦਗਾਰੀ ਅਸਥਾਨ ਵਧੀਕ ਖੁੱਲਾ ਬਨਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਨੱਗਰ ਦਾ ਨਾਮ ਵੀ 'ਕੋਟ ਕਵੀ ਭਾਈ ਸੰਤੋਖ ਸਿੰਘ' ਰਖਵਾਣ ਹਿਤ ਸ੍ਰੀ ਗਿਆਨੀ ਜੀ ਸਰਕਾਰ ਨਾਲ ਲਿਖਾਪੜ੍ਹੀ ਕਰ ਰਹੇ ਹਨ।

੨. ਵਿਦਜਾ—ਅੰਮ੍ਰਿਤਸਰ ਨਿਵਾਸ।

ਕਵੀ ਜੀ ਨੇ ਆਪਣੇ ਪਿਤਾ ਜੀ ਦਾ ਨਾਮ 'ਦੇਵਾ ਸਿੰਘ' ਆਪ ਦੱਸਿਆ ਹੈ*। ਮਾਤਾ ਦਾ ਨਾਮ ਆਪ ਨੇ ਕਿਤੇ ਨਹੀਂ ਦਿੱਤਾ, ਪਰ ਨਮਸਕਾਰ ਮਾਤਾ ਜੀ ਨੂੰ ਕੀਤੀ ਹੈ, ਯਥਾ—"ਨਿਜ ਮਾਤਾ ਕੋ ਕਰਿ ਅਭਿਬੰਦਨ†"ਪਰ ਕੁਰਛੇਤ੍ਰ ਦੇ ਪੰਡੇ ਤੋਤਾਰਾਮ ਚੁਨੀਲਾਲ ਦੀ ਵਹੀ ਤੋਂ ਮਾਤਾ ਜੀ ਦਾ ਪ੍ਰਸਿੱਧ ਨਾਮ 'ਰਜਾਦੀ' ਮਿਲਿਆ ਹੈ ਜੋ 'ਰਾਜਦੇਈ' ਯਾ 'ਰਾਇਜ਼ਾਦੀ' ਦਾ ਸੰਖੇਪ ਜਾਪਦਾ ਹੈ।

ਪਹਿਲਾਂ ਅੱਖਰ ਬੋਧ ਤੋਂ ਸ਼ੁਰੂ ਦੀ ਵਿਦਜਾ ਤਾਂ ਸੁਤੇ ਹੀ ਪਿੰਡ ਵਿਚ ਹੋਣੀ ਸੀ ਪਰ ਪਿਤਾ ਜੀ ਨੇ ਬੱਚੇ ਨੂੰ ਹੋਣਹਾਰ ਦੇਖਕੇ ਉਚੇਰੀ ਵਿਦਜਾ ਲਈ ਅੰਮ੍ਰਿਤਸਰ ਦੇ ਪ੍ਰਸਿੱਧ ਗਿਆਨੀ ਸੰਤ ਸਿੰਘ ਜੀ ਦੇ ਸਪੁਰਦ ਕੀਤਾ। ਦੇਵਾ ਸਿੰਘ ਜੀ ਆਪ ਚੰਗੇ ਵਿਦ੍ਵਾਨ ਸਨ, ਗੁਰਬਾਣੀ ਦੇ ਚੰਗੇ ਗਯਾਨੀ ਤੇ ਰਸੀਏ ਸਨ ਤੇ ਵੇਦਾਂਤ ਵਿੱਦਜਾ ਬੀ ਪੜ੍ਹੇ ਹੋਏ ਸਨ। ਸੋ ਸਤਿਸੰਗੀ ਤੇ ਵਿਦ੍ਵਾਨ ਪਿਤਾ ਨੇ ਪੁੱਤ੍ਰ ਨੂੰ ਸੁਤੇ ਹੀ ਸਤਿਸੰਗੀ ਬਨਾਉਣਾ ਸੀ। ਭਾਈ ਦੇਵਾ ਸਿੰਘ ਜੀ ਦੇ ਭ੍ਰਾਤਾ ਭਾਈ ਰਾਮ ਸਿੰਘ ਜੀ ਅੰਮ੍ਰਿਤਸਰ ਦੇ ਕਟੜਾ ਨਿਹਾਲ ਸਿੰਘ ਵਿਚ ਰਹਿੰਦੇ ਸਨ‡।ਇਥੇ ਹੀ ਆਕੇ ਭਾਈ ਦੇਵਾ ਸਿੰਘ ਜੀ ਟਿਕਦੇ ਹੁੰਦੇ ਸਨ ਤੇ ਪਹਿਲਾਂ ਕਵੀ ਜੀ ਬੀ ਏਥੇ ਹੀ ਰਹਿੰਦੇ ਰਹੇਹਨ,ਪਰ ਮਗਾਰੋਂ ਕਵੀ ਜੀ ਸਿਆਣੇ ਹੋ ਗਏ ਤਾਂ ਭਾਈ ਸੰਤ ਸਿੰਘ ਜੀ, ਅਪਣੇ ਵਿੱਦਜਾ ਦਾਤੇ ਦੇ ਬੁੰਗੇ ਵਿਚ ਰਹੇ ਤੇ ਵਿਦਜਾ ਪਾਉਂਦੇ ਰਹੇ§।

---

*ਯਥਾ:—'ਦੇਵਾ ਸਿੰਘ ਪਿਤ ਤੇ ਜਨਮ ਕਵਿ ਸੰਤੋਖ ਸਿੰਘ ਨਾਮ। [ਸ੍ਰੀ ਨਾ: ਪ੍ਰ: ਉ:ਧਿ: ੫੭-੧੧੧

ਪੁਨਾ:—'ਦੇਵਾ ਸਿੰਘ ਪਿਤਾ ਮਮ ਨਾਮੁ'। [ਗੁ: ਪ੍ਰ: ਸੂ: ਰੁ: ੧ ਅੰਸੂ ੧ ਅੰਕ ੪੪

†ਰੁ: ੧ ਅੰਸੂ ੧ ਅੰਕ ੩੫।

‡ਹੁਣ ਏਸ ਕਟੜੇ ਵਿਚ ਉਨ੍ਹਾਂ ਦਾ ਕੋਈ ਵੰਸ਼ਜ ਨਹੀਂ ਰਹਿੰਦਾ।

§ਇਸ ਬੁੰਗੇ ਦਾ ਟਿਕਾਣਾ ਇਹ ਹੈ:—ਬੜੇ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਦੀਆਂ ਪੌੜੀਆਂ ਉਤਰੀਏ ਤਾਂ ਪੌੜੀਆਂ ਤੋਂ ਪਹਿਲਾਂ ਖਬੇ ਹੱਥ ਨੂੰ ਸ: ਮੀਹਾਂ ਸਿੰਘ ਦਾ ਬੁੰਗਾ ਹੈ, ਉਸ ਤੋਂ ਅੱਗੇ ਗਯਾਨੀਆਂ ਦਾ ਬੁੰਗਾ ਹੈ ਤੇ ਓਸ ਤੋਂ ਅੱਗੇ ਨਕਈਆਂ ਦਾ ਬੁੰਗਾ ਹੈ ਜੋ ਅਕਾਲ ਬੁੰਗੇ ਦੇ ਕੋਲ ਵਾਰ ਹੈ। ਮੀਹਾਂ ਸਿੰਘ ਤੇ ਨਕਈਆਂ ਦੇ ਵਿਚਕਾਰਲਾ ਬੁੰਗਾ ਇਹ ਟਿਕਾਣਾ ਹੈ।

ਕਵੀ ਜੀ ਦੀ ਲਿਖੀ ਇਸ ਤੁਕ ਤੋਂ 'ਸੰਤ ਸਿੰਘ ਗੁਰੁ ਅੱਖਰ ਦਾਤਾ' ਸੰਸਾ ਹੋ ਸਕਦਾ ਹੈ ਕਿ ਆਪ ਨੇ ਅੱਖਰ ਬੋਧ ਤੋਂ ਹੀ ਵਿਦਜਾ ਗਜਾਨੀ ਸੰਤ ਸਿੰਘ ਜੀ ਤੋਂ ਸ਼ੁਰੂ ਕੀਤੀ ਸੀ, ਪਰ ਇਹ ਗੱਲ ਕਿਆਸ ਕਰਨੀ ਠੀਕ ਨਹੀਂ, ਕਿਉਂਕਿ ਗਜਾਨੀ ਸੰਤ ਸਿੰਘ ਜੀ ਬੜੇ ਵੱਡੇ ਆਦਮੀ ਸਨ, ਮਹਾਰਾਜਾ ਰਣਜੀਤ ਸਿੰਘ ਜੀ ਦੇ ਵਡਜਾਏ ਹੋਏ ਰਈਸ ਸਨ। ਸ੍ਰੀ ਦਰਬਾਰ ਸਾਹਿਬ ਦੇ ਗਜਾਨੀ ਤੇ ਇਮਾਰਤ ਦੀ ਸਪੁਰਦਗੀ ਜਿਨ੍ਹਾਂ ਦੇ ਹੱਥ ਵਿਚ ਸੀ, ਓਹ ਉੜਾ ਅੋੜਾ ਕਿਸ ਨੂੰ ਪੜ੍ਹਾ ਸਕਦੇ ਸਨ। ਕਵੀ ਜੀ ਨੂੰ ਜੋ ਵਿਦਜਾ ਉਨ੍ਹਾਂ ਦਿੱਤੀ ਹੈ ਇਹ ਭੀ ਭਾਈ ਦੇਵਾ ਸਿੰਘ ਜੀ ਦੀ ਵਿਦ੍ਵਤਾ ਤੇ ਸਰਦਾਰੀ ਘਰਾਂ ਨਾਲ ਸੰਬੰਧ ਹੋਣ ਕਰਕੇ ਤੇ ਲੜਕੇ ਦੇ ਹੋਣਹਾਰ ਹੋਣ ਕਰਕੇ ਸੀ। ਕਵੀ ਜੀ ਆਪ ਇਕ ਥਾਵੇਂ ਦੱਸ ਦਿੰਦੇ ਹਨ ਕਿ ਅਖਰ ਦਾਤਾ ਦਾ ਅਰਥ ਵਿਦਜਾ ਦਾਤਾ ਹੈ:—

ਸ੍ਰੀ ਮਤਿ ਸਿਮਰਨ ਰਤਿ ਗੁਰੂ ਸੰਤ ਸਿੰਘ ਸ਼ੁਭ ਨਾਮ।
ਬਿੱਦਜਾ ਜਿਨ ਤੇ ਮੈਂ ਪਠੀ ਤਿਨ ਪਦ ਕਰੋਂ ਪ੍ਰਣਾਮ ॥੧੦੧॥ [ਨਾ: ਪੂ: ਓ: ਧਿ: ੫੭

ਫਿਰ ਜੇ ਵਿਚਾਰ ਕਰੀਏ ਕਿ ਆਪ ਨੇ ਆਤਮ ਅੱਭਜਾਸ ਵਿਚ ਕਿਸਦੀ ਟੇਕ ਲਈ ਸੀ? ਤਾਂ ਪਤਾ ਲੱਗ ਜਾਂਦਾ ਹੈ ਕਿ ਕਵੀ ਜੀ ਨੇ ਇਹ ਟੇਕ ਵੀ ਗਜਾਨੀ ਸੰਤ ਸਿੰਘ ਜੀ ਦੀ ਹੀ ਲਈ ਸੀ। ਗਜਾਨੀ ਸੰਤ ਸਿੰਘ ਜੀ ਨੂੰ ਓਹ ਭਜਨ ਦੀ ਮੂਰਤੀ ਸਮਝਦੇ ਸਨ, ਤੇ ਵਿੱਦਜਾ ਦੇ ਉਸਤਾਦ ਹੋਣ ਦੇ ਨਾਲ ਹੀ ਉਨ੍ਹਾਂ ਨੂੰ ਗੁਰਮੁਖ ਭੀ ਸਮਝਦੇ ਸਨ। ਅੰਮ੍ਰਤ ਵੀ ਆਪ ਨੇ ਗਜਾਨੀ ਜੀ ਤੋਂ ਹੀ ਛੱਕਿਆ ਜਾਪਦਾ ਹੈ। ਜੈਸਾ ਕਿ ਕਵੀ ਜੀ ਆਪ ਲਿਖਦੇ ਹਨ:—

ਨਿੱਤਹੀ ਭਗਤ ਰਤਿ ਨਾਮ ਕੀਨੋ ਬ੍ਰਿਤਿ ਚਿੱਤ, ਸੰਤਨ ਸੋਂ ਹਿਤ ਅਤਿ, ਸੰਤ ਸਿੰਘ ਨਾਮ ਹੈ।
ਸੁਜਨ, ਦਿਆਲ, ਧੀਰ, ਧਰਮ ਬਿਸਾਲ ਧਰਿ, ਜਾਸ ਏਸ ਬਾਲ ਹੂੰ ਤੇ ਭਜਨ ਸੋਂ ਕਾਮ ਹੈ।
ਜਾਂਕੇ ਚਰਨੋਦਕ ਕੀ ਬੂੰਦ ਮੈਂ ਬਦਨ ਪਾਇ, ਸੁਮਤਿ ਸਦਨ ਭਯੋ ਕਦਨ ਬਿਰਾਮ ਹੈ।
ਤਾਂਕੇ ਅਰਬਿੰਦ ਪਦ ਸੁੰਦਰ ਮੁਕੰਦ ਦ੍ਵੰਦ,ਬੰਦਕਰ ਬੰਦਨਾਂ ਸਦਾ ਮੇ ਸੁਖ ਧਾਮ ਹੈ* ॥ ੩੩ ॥
[ਨਾ: ਪ੍ਰ: ਪ੍ਰ: ਧਿ: ੧

ਕਬਿੱਤ ਤੋਂ ਸਪਸ਼ਟ ਹੋ ਰਿਹਾ ਹੈ ਕਿ ਆਪ ਉਨ੍ਹਾਂ ਨੂੰ ਮਹਾਨ ਨਾਮੀ ਪੁਰਖ ਸਮਝਦੇ ਰਹੇ ਹਨ। ਸੰਤਾਂ ਦੇ ਪ੍ਰੇਮੀ, ਸੱਜਣ ਦਿਆਲ, ਧੀਰਜੀ, ਧਰਮੀ ਜਾਣਦੇ ਹਨ ਤੇ ਨਾਮ ਵਿਚ ਤਾਂ ਬਚਪਨ ਤੋਂ ਲਗੇ ਹੋਏ ਦੱਸਦੇ ਹਨ, ਉਨ੍ਹਾਂ ਤੋਂ ਅਪਣੇ ਕ੍ਰਿਤਾਰਥ ਹੋਣ ਦਾ ਪਤਾ ਦੇਂਦੇ ਹਨ। ਇਸੀ ਤਰ੍ਹਾਂ ਆਪ ਨੇ ਇਕ ਇਸ਼ਾਰਾ ਗਰਬ ਗੰਜਨੀ ਵਿਚ ਦਿੱਤਾ ਹੈ:—

ਸ੍ਰੀ ਮਤਿ ਮੁਰ ਗੁਰ ਭਜਨ ਮੈਂ ਦਇਆ ਧਾਮ ਅਭਿਰਾਮ।
ਤਿਨ ਕੇ ਪਗਨਿ ਪ੍ਰਨਾਮ ਹੈ ਸੰਤ ਸਿੰਘ ਸ਼ੁਭ ਨਾਮ। [ਗੁਰਬ ਗੰਜਨੀ

੩. ਕਵੀ ਜੀ ਦਾ ਵਿਦਜਾ ਦਾਤਾ।

ਉਪਰ ਅਸੀਂ ਦੱਸ ਆਏ ਹਾਂ ਕਿ ਕਵੀ ਜੀ ਦੇ ਵਿਦਿਆ ਦਾਤਾ ਭਾਈ ਸੰਤ ਸਿੰਘ ਜੀ ਸਨ, ਆਪ ਦਾ ਸੰਖੇਪ ਸਮਾਚਾਰ ਇਸ ਪ੍ਰਕਾਰ ਹੈ:—

*ਇਸ ਕਬਿੱਤ ਦੇ ਸਵਿਸਥਾਰ ਅਰਥ ਦੇਖੋ ਸ੍ਰੀ ਗੁਰ ਨਾਨਕ ਪ੍ਰਕਾਸ਼ ਵਿਖੇ ਉਪਰ ਦਿੱਤੇ ਪਤੇ ਵਾਲੀ ਥਾਵੇਂ।

ਭਾਈ ਮਨੀ ਸਿੰਘ ਜੀ ਦੇ ਸਮੇਂ ਦੇ ਲਗ ਪਗ ਚਣਜੋਟ ਵਾਸੀ ਭਾਈ ਰਾਮ ਚੰਦ ਜੀ ਗੁਰੂ ਘਰ ਵਿਚ ਆਏ ਤੇ ਸਿੰਘ ਸਜਕੇ ਰਾਮ ਸਿੰਘ ਜੀ ਸਦਾਏ। ਆਪ ਸਿੱਖੀ ਦਾ ਪ੍ਰਚਾਰ ਬਹੁਤ ਕਰਦੇ ਹੁੰਦੇ ਸੇ। ਆਪ ਦੇ ਪ੍ਰਚਾਰ ਦਾ ਅਸਰ ਇਤਨਾ ਜ਼ਬਰਦਸਤ ਪਿਆ ਕਿ ਮੁਲਤਾਨ ਦੇ ਮੁਸਲਮਾਨ ਹਾਕਮ ਨੂੰ ਆਪਦੇ ਪ੍ਰਚਾਰ ਨਾਲ ਖੁਣਸ ਹੋ ਗਈ, ਤੇ ਉਸ ਨੇ ਕੁਛ ਮਾੜੇ ਮਨਸੂਬੇ ਬਾਧੇ, ਜਿਨ੍ਹਾਂ ਦਾ ਭਾਈ ਰਾਮ ਸਿੰਘ ਜੀ ਨੂੰ ਪਤਾ ਲਗ ਗਿਆ, ਸੋ ਆਪ ਸ਼੍ਰੀ ਅੰਮ੍ਰਿਤਸਰ ਆ ਗਏ। ਪਰ ਹਾਕਮ ਨੇ ਆਪਦੇ ਮਗਰੋਂ ਇਕ ਹਿਕਮਤ ਕੀਤੀ ਕਿ ਆਪ ਦੇ ਪੁੱਤ੍ਰ ਭਾਈ ਸੂਰਤ ਸਿੰਘ ਜੀ ਨੂੰ ਨੌਕਰ ਰੱਖ ਲਿਆ। ਕੁਛ ਸਮੇਂ ਮਗਰੋਂ ਭਾਈ ਰਾਮ ਸਿੰਘ ਜੀ ਫੇਰ ਮੁਲਤਾਨ ਆਏ ਤੇ ਏਥੈ ਹੀ ਚਲਾਣਾ ਕਰ ਗਏ। ਭਾਈ ਸੂਰਤ ਸਿੰਘ ਨੇ ਨੌਕਰੀ ਛੋੜਕੇ ਪਿਤਾ ਵਾਂਙੂ ਧਰਮ ਪ੍ਰਚਾਰ ਦਾ ਕੰਮ ਅਰੰਭ ਕਰ ਦਿਤਾ। ਇਨ੍ਹਾਂ ਦੇ ਪ੍ਰਚਾਰ ਦਾ ਅਸਰ ਬੀ ਐਸਾ ਪਿਆ ਕਿ ਹਾਕਮ ਨੂੰ ਫੇਰ ਖ਼ਤਰਾ ਤੇ ਖੁਣਸ ਹੋ ਗਈ। ਸੋ ਭਾਈ ਸੂਰਤ ਸਿੰਘ ਜੀ ਆਪਣਾ ਮਾਲ ਮਤਾ ਬਹੁਤ ਕੁਝ ਸੰਭਾਲਕੇ ਛੇਤੀ ਨਾਲ ਅੰਮ੍ਰਿਤਸਰ ਆ ਗਏ ਤੇ ਇੱਥੇ ਦਰਬਾਰ ਸਾਹਿਬ ਦੇ ਪ੍ਰਬੰਧ ਦੀ ਸੇਵਾ ਪਰ ਲੱਗ ਗਏ। ਇਹ ਬੀ ਬਹੁ ਚਲਦਾ ਹੈ ਕਿ ਭਾਈ ਸੂਰਤ ਸਿੰਘ ਨੇ ਅਰਥ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਭਾਈ ਗੁਰਬਖਸ਼ ਸਿੰਘ ਜੀ ਤੋਂ ਪੜ੍ਹੇ ਸਨ, ਜਿਨ੍ਹਾਂ ਨੇ ਕਿ ਆਪ ਭਾਈ ਮਨੀ ਸਿੰਘ ਜੀ ਤੋਂ ਅਰਥ ਪੜ੍ਹੇ ਸੇ*। ਫੇਰ ਜਲੰਧਰ ਦੁਆਬ ਵਿਚ ਥੋੜੀ ਜੇਹੀ ਜਗੀਰ ਆਪ ਨੂੰ ਮਿਲ ਗਈ, ਜਿੱਥੇ ਆਪ ਨੇ ਕੋਟ ਰਚਿਆ। ਪਰ ਫੇਰ ਅੰਮ੍ਰਿਤਸਰ ਆਕੇ ਟਿਕ ਗਏ ਤੇ ਸ਼੍ਰੀ ਦਰਬਾਰ ਸਾਹਿਬ ਜੀ ਦੀ ਇਮਾਰਤ ਦੀ ਸੇਵਾ ਕਰਦੇ ਰਹੇ। ਇਸ ਤੋਂ ਥੋੜਾ ਚਿਰ ਬਾਦ ਏਥੇ ਹੀ ਆਪ ਚੜ੍ਹਾਈ ਕਰ ਗਏ। ਮਹਾਰਾਜਾ ਰਣਜੀਤ ਸਿੰਘ ਜੀ ਨੇ ਜਲੰਧਰ ਦੁਆਬ ਫਤੇ ਕਰਨ ਦੇ ਬਾਦ ਦੁਆਬੇ ਵਾਲੀ ਜਗੀਰ ਬਹਾਲ ਰੱਖੀ। ਗਿਆਨੀ ਸੂਰਤ ਸਿੰਘ ਦੇ ਦੋ ਪੁੱਤ੍ਰ ਸੇ: ਭਾਈ ਗੁਰਦਾਸ ਸਿੰਘ ਤੇ ਭਾਈ ਸੰਤ ਸਿੰਘ। ਭਾਈ ਸੰਤ ਸਿੰਘ ਜੀ ਇਕ ਤਕੜੇ ਜੋਧਾ ਪੁਰਖ ਸੇ ਤੇ ਮਹਾਂਰਾਜੇ ਦੇ ਨਾਲ ਕਿਸੇ ਜੰਗ ਵਿਚ ਬੀ ਰਹੇ ਸੇ। ਕਿਸੇ ਔਖੇ ਵੇਲੇ ਮਹਾਰਾਜੇ ਦੀ ਇਸ ਮੈਦਾਨੇ ਜੰਗ ਵਿਚ ਆਪ ਨੇ ਮਦਦ ਕੀਤੀ ਸੀ, ਜਿਸ ਕਰਕੇ ਮਹਾਂਰਾਜਾ ਰਣਜੀਤ ਸਿੰਘ ਜੀ ਆਪ ਦਾ ਬਹੁਤ ਸਨਮਾਨ ਕਰਦੇ ਸਨ। ਕੁਛ ਸਮੇਂ ਬਾਦ ਆਪ ਦੇ ਵੱਡੇ ਭਰਾਤਾ ਭਾਈ ਗੁਰਦਾਸ ਸਿੰਘ ਜੋ ਦਰਬਾਰ ਸਾਹਿਬ ਵਿਚ ਸੇਵਾ ਕਰਦੇ ਸੇ ਚੜ੍ਹਾਈ ਕਰ ਗਏ। ਭਾਈ ਸੰਤ ਸਿੰਘ ਜੀ ਨੇ ਅਪਣੇ ਪੁੱਤ੍ਰ ਭਾਈ ਗੁਰਮੁਖ ਸਿੰਘ ਜੀ ਨੂੰ ਮਹਾਂਰਾਜੇ ਦੇ ਦਰਬਾਰ ਦੇ ਸੰਸਾਰਕ ਕੰਮ ਸਪੁਰਦ ਕਰ ਦਿੱਤੇ ਤੇ ਆਪ ਸ਼੍ਰੀ ਦਰਬਾਰ ਸਾਹਿਬ ਦੀ ਸੇਵਾ ਪਰ ਲੱਗੇ ਪਏ। ਹੁਣ ਆਪ ਨੇ ਕੇਵਲ ਧਰਮ ਵਿਦਯਾ, ਕਥਾ ਤੇ ਪ੍ਰਚਾਰ ਦਾ ਜੀਵਨ ਧਾਰ ਲਿਆ। ਭਾਈ ਸੰਤ ਸਿੰਘ ਜੀ 'ਗ੍ਯਾਨੀ ਸੰਤ ਸਿੰਘ' ਦੇ ਨਾਮ ਤੋਂ ਪ੍ਰਸਿੱਧ ਹੋਏ। ਖਾਨਦਾਨ ਦਾ ਨਾਮ 'ਗ੍ਯਾਨੀ' ਪੈ ਚੁਕਾ ਸੀ ਜੋ ਹੁਣ ਤਕ ਜਾਰੀ ਹੈ। ਆਪ ਸ਼੍ਰੀ

---

*ਮਨੀ ਸਿੰਘ ਜੀ ਕ੍ਰਿਪਾ ਕਰਿ ਸੁਚ ਸੋਚਕ ਨਿਜ ਜਾਨ॥
ਸ਼੍ਰੀ ਗੁਰਬਖਸ਼ ਮ੍ਰਿਗੇਸ਼ ਕੋ ਅਰਥ ਪਢਾਏ ਮਾਨ॥ ੪੧॥
ਤਿਨ ਤੇ ਸੂਰਤ ਸਿੰਘ ਜੀ ਪਢੇ ਪ੍ਰੀਤਿ ਅਤਿ ਧਾਰਿ॥
ਗ੍ਯਾਨੀ ਸੰਗ੍ਯਾ ਜਗਤ ਮੈਂ ਵਿਦਤ ਭਈ ਸੁ ਅਪਾਰ॥ ੪੨॥ [ਕਵਿੱਤ ਭੇਦਾਵਲੀ

ਦਰਬਾਰ ਸਾਹਿਬ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀਦੀ ਕਥਾ ਲੋਚੇ ਪਹਿਰ ਕਰਿਆ ਕਰਦੇ ਸਨ*।

ਦੂਸਰਾ ਕੰਮ ਆਪ ਦਰਬਾਰ ਸਾਹਿਬ ਦੀ ਇਮਾਰਤ ਤੇ ਸੋਨੇ ਦੀ ਸੇਵਾ ਕਰਵਾਉਂਦੇ ਹੁੰਦੇ ਸੋ,ਜਿਸ ਬਾਬਤ ਸ਼੍ਰੀ ਦਰਬਾਰ ਸਾਹਿਬ ਦੀ ਪੁਰਬੋਤ੍ਰੀ ਬਾਹੀ ਤੇ ਇਕ ਖੁਤਬਾ ਲਿਖਜਾ ਹੋਯਾ ਹੈ:-

"ਸੇਵਾ ਸ਼੍ਰੀ ਗੁਰੂ ਰਾਮਦਾਸ ਜੀ ਕੀ ਸ਼ਰਣ ਕੀ ਅਰ ਸੰਗ ਸੁਪੇਦ
ਕੀ ਬਡਭਾਗੀ ਜਾਣਕੇ ਸ਼੍ਰੀ ਮਹਾਰਾਜਾ ਰਣਜੀਤ ਸਿੰਘ ਜੀ ਸੋਂ
ਕਰਾਈ ਮਾਰਫਤ ਸ਼੍ਰੀ ਭਾਈ ਸੰਤ ਸਿੰਘ ਗਯਾਨੀ ਜੀ ਕੀ।"

ਗਯਾਨੀ ਸੰਤ ਸਿੰਘ ਜੀ ਨੇ 'ਅੰਮ੍ਰਿਤ' ਪਰ ਇਕ ਪੋਥੀ ਲਿਖੀ ਸੀ, ਪਰ ਓਹ ਮਿਲਦੀ ਨਹੀਂ। ਤੁਲਸੀ ਰਾਮਾਯਣ ਦਾ ਆਪ ਨੇ ਇਕ ਟੀਕਾ ਨਸਰ ਵਿਚ ਕੀਤਾ ਹੈ। ਇਹ ਕੰਮ ਆਪ ਨੇ ੧੮੭੫ ਵਿਚ ਅਰੰਭਕੇ ੧੮੮੮ ਵਿਚ ਮੁਕਾਇਆ ਹੈ। ਇਹ ਪੋਥੀ ਸੰਮਤ ੧੯੫੧ ਦੇ ਲਗ ਪਗ ਗੁਰਮੁਖੀ ਵਿਚ ਲਾਹੌਰ ਛਪਣੀ ਸ਼ੁਰੂ ਹੋਈ ਸੀ। ਸੰਮਤ ੧੯੫੪ ਵਿਚ ਇਹ ਹਿੰਦੀ ਅੱਖਰਾਂ ਵਿਚ ਖੜਗ ਬਿਲਾਸ ਪ੍ਰੈਸ ਬਾਂਕੀਪੁਰ ਵਿਚ ਛਪੀ ਸੀ।

ਆਪ ਇਨ੍ਹਾਂ ਕੰਮਾਂ ਤੋਂ ਛੁੱਟ, ਕਈ ਇਕ ਗੁਣੀਆਂ ਦੇ ਉਸਤਾਦ ਭੀ ਸੇ। ਆਪਦਾ ਚਲਾਣਾ ਸੰਮਤ ੧੮੮੯ ਬਿ: ਵਿਚ ਹੋਇਆ†।

---

*ਕਵੀ ਸੰਤੋਖ ਸਿੰਘ ਜੀ ਦੇ ਸੁਆਧਯਾਈ ਭਾਈ ਮੇਘ ਸਿੰਘ ਜੀ ਗਯਾਨੀ ਸੰਤ ਸਿੰਘ ਜੀ ਦੇ ਕਥਾ ਆਦਿ ਗੁਣਾਂ ਪਰ ਐਉਂ ਲਿਖਦੇ ਹਨ:-

ਆਗਮ ਪੁਰਾਨ ਸ੍ਰੁਤਿ ਸਿੰਮ੍ਰੁਤਿ ਪ੍ਰਮਾਨ ਦੋਤਿ, ਬਯਾਸ ਕੇ ਸਮਾਨ ਕਥਾ ਕਰੈਂ ਮਨ ਹਰੇ ਹੈਂ।
ਸੁਰਪਤਿ ਸੰਪਤਿ ਸਬੁਧਿ ਸੁਰਗੁਰ ਸੀ ਹੈ, ਨਰੇਸ਼ ਧਨੁਰ ਧਰਿ ਅਰਿਨ ਸੋਂ ਅਰੇ ਹੈਂ।
ਜਨਕ ਸੇ ਗਯਾਨਵਾਨ, ਵਿਸ਼੍ਵਾਮਿੱਤ੍ਰ ਸੇ ਮਹਾਨ, ਭੀਖਮ ਪ੍ਰਮਾਨ ਧੀਰ ਧਾਰਿਬੇ ਕੋ ਖਰੇ ਹੈਂ।
ਜਾਂ ਕੋ ਅਵਿਲੋਕ ਔਰ ਦਿਸ਼ਟਿ ਤਰੇ ਆਵੈ ਨਾਹਿੰ ਸ੍ਰਿਸ਼ਟ ਮਾਂਹਿ ਮਾਨੋ ਸ੍ਰੀ ਵਸਿਸ਼ਟ ਅਵਤਰੇ ਹੈਂ॥੧੯॥
[ਬ੍ਰਿਜ ਰਾਜ ਵਿਨੋਦ ਲਿਖਤੀ।

ਸੰਤ ਨਿਹਾਲ ਸਿੰਘ ਜੀ ਕਵੀਰਾਜ ਐਉਂ ਲਿਖਦੇ ਹਨ:-

ਤਿਨ ਤੇ ਸੁਰਤ ਸਿੰਘ ਜੀ ਪਏ ਪ੍ਰੀਤਿ ਅਤਿ ਧਾਰਿ॥
ਗਯਾਨੀ ਸੰਗਯਾ ਜਗਤ ਮੈ ਵਿਦਤ ਭਈ ਸੁ ਅਪਾਰ॥ ੪੨॥
ਤਿਨ ਕੇ ਦੋ ਸੁਤ ਪ੍ਰਗਟ ਇਕ ਸ਼੍ਰੀ ਗੁਰਦਾਸ ਮ੍ਰਿਦੇਸ਼॥
ਸੰਤ ਸਿੰਘ ਗਯਾਨੀ ਦੂਤੀ ਮਨੋ ਵਯਾਸ ਜਸ ਏਸ॥ ੪੩॥
ਸੁਧਾਸਰੇ ਹਰੀ ਮੰਦਰੇ ਕਥਾ ਰੀਤਿ ਗੁਰ ਗ੍ਰੰਥ॥
ਬਾਸੁਰ ਚਤੁਰਥ ਜਾਮ ਮੈਂ ਸ੍ਰੋਤਾ ਸੁਨਿ ਸਭ ਪੰਥ॥ [ਕਵਿਤ ਭੇਦਾਵਲੀ

†ਗਯਾਨੀ ਸੰਤ ਸਿੰਘ ਜੀ ਦੇ ਚਲਾਣੇ ਦੇ ਸੰਮਤ ਬਾਬਤ ਕੁਛ ਰੌਲਾ ਹੈ। ਬਾਬੇ ਅਟੱਲ ਦੀ ਪੱਛਮੀ ਬਾਹੀ ਤੇ ਜੋ ਉਨ੍ਹਾਂ ਦੀ ਇਕ ਗੁੰਬਜ਼ਦਾਰ ਰੋਜ਼ੇ ਦੇ ਹੇਠ ਸਮਾਧ ਬਣੀ ਹੋਈ ਸੀ, ਅਕਾਲੀਆਂ ਨੇ ੧੯੩੯ ਬਿ: ਵਿਚ ਢਾਹ ਦਿੱਤੀ ਤੇ ਇਕ ਚਿੱਟੀ ਚੂਨੇ ਗਚ ਛੋਟੀ ਜੇਹੀ ਚਾਰ ਦਰੀ ਬਣਾ ਦਿੱਤੀ ਹੈ, ਇਸ ਪਰ ਚਲਾਣੇ ਦਾ ਸੰਨ ੧੮੦੪ ਈ: ਲਿਖਿਆ ਹੈ, ਇਹੋ ਸੰਨ ਪੰਜਾਬ ਚੀਫਸ ਵਿਚ ਲਿਖਿਆ ਹੈ। ਪਰ ਇਸੇ ਕਿਤਾਬ ਦੇ ਉਰਦੂ ਮੁਤਰੱਜਮ ਨੇ ਇਸ ਸੰਨ ਨੂੰ ਗ਼ਲਤ ਦੱਸਿਆ ਹੈ, ਕਿਉਂਕਿ ਇਸੇ ਕਿਤਾਬ ਦੇ ਗਯਾਨੀਆਂ ਦੇ ਹਾਲ ਵਾਲੇ ਅਧਯਾਇ ਦੇ ਦੂਸਰੇ ਪੈਰੇ ਵਿਚ ਇਹੋ ਲੇਖਕ ਗਯਾਨੀ ਜੀ ਨੂੰ ੧੮੦੬
[ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਹੇਠ]

੪. ਸੰਸਕ੍ਰਿਤ ਵਿਦਯਾ।

ਪਿਛਲੇ ਅੰਕ ਵਿਚ ਅਸਾਂ ਕਵੀ ਜੀ ਦੇ ਵਿਦਯਾ ਦਾਤਾ ਦਾ ਜੋ ਹਾਲ ਲੱਭ ਸਕਿਆ ਹੈ, ਦਿੱਤਾ ਹੈ। ਇਸ ਤੋਂ ਪਤਾ ਲਗ ਗਿਆ ਕਿ ਕਿਸ ਗੁਣੀ ਪੁਰਖ ਤੋਂ ਆਪ ਨੇ ਹਿੰਦੀ ਬ੍ਰਿਜ ਭਾਸ਼ਾ, ਕਾਵਯ ਤੇ ਗੁਰੂ ਘਰ ਦੀ ਵਿਦਯਾ ਪ੍ਰਾਪਤ ਕੀਤੀ ਸੀ। ਪਰ ਸੰਸਕ੍ਰਿਤ ਵਿਦਯਾ ਪ੍ਰਾਪਤੀ ਦਾ ਪਤਾ ਠੀਕ ਤਰ੍ਹਾਂ ਨਹੀਂ ਚਲਦਾ, ਅੰਮ੍ਰਿਤਸਰੋਂ ਹੀ ਕਿਸੇ ਸਾਧੂ ਤੋਂ ਪੜ੍ਹ ਗਏ ਯਾ ਗਯਾਨੀ ਜੀ ਤੋਂ ਹੀ ਪੜ੍ਹੇ* ਯਾ ਕਿਤੇ ਹੋਰ ਥੋਂ। ਅਨੁਮਾਨ ਇਹੋ ਕਹਿੰਦਾ ਹੈ ਕਿ ਸੰਸਕ੍ਰਿਤ ਬੀ ਆਪ ਗਯਾਨੀ ਸੰਤ ਸਿੰਘ ਜੀ ਤੋਂ ਹੀ ਪੜ੍ਹੇ ਸਨ। ਜੋ ਕਥਾ ਸੰਤ ਗੁਲਾਬ ਸਿੰਘ† ਜੀ ਕਰਤਾ 'ਮੋਕਸ਼ ਪੰਥ' ਆਦਿ ਦੇ ਕਾਸ਼ੀ ਜਾਕੇ ਕਿਸੇ ਪੰਡਤ ਦੇ ਬੱਚੇ ਖਿਡਾਕੇ ਪੜ੍ਹਨ ਦੀ ਪ੍ਰਸਿੱਧ ਹੈ, ਕਈ ਗਯਾਨੀ ਓਸੇ ਕਥਾ ਨੂੰ ਕਵੀ ਜੀ ਨਾਲ ਬੀ ਜੋੜ ਦੇਂਦੇ ਹਨ, ਪਰ ਇਹ ਠੀਕ ਨਹੀਂ। ਬਾਲਮੀਕੀ ਰਾਮਾਯਣ ਦਾ ਟੀਕਾ, ਆਤਮ ਪੁਰਾਣ ਦਾ ਟੀਕਾ ਤੇ ਨਾਮ (ਅਮਰ) ਕੋਸ਼, ਤ੍ਰੈਏ ਗ੍ਰੰਥ ਕਵੀ ਜੀ ਦੀ ਰਚਨਾ ਦੇ ਸਿੱਧਾ ਨਹੀਂ ਰਹਿਣ ਦੇਂਦੇ ਕਿ ਸੰਸਕ੍ਰਿਤ ਵਿਦਯਾ ਵਿਚ ਆਪ ਨੂੰ ਪੂਰੀ ਪ੍ਰਬੀਨਤਾ ਪ੍ਰਾਪਤਿ ਸੀ।

੫. ਬੁੜੀਏ ਨਿਵਾਸ।

ਕਵੀ ਜੀ ਦੇ ਜਨਮ ਦਾ ਸੰਮਤ ੧੮੪੫ ਪ੍ਰਸਿੱਧ ਹੈ‡। ਤਿੱਥ ਵਾਰ ਤੇ ਮਹੀਨੇ ਦਾ ਥਹੁ

---

*ਗਯਾਨੀ ਸੰਤ ਸਿੰਘ ਜੀ ਦੀ ਤੁਲਸੀ ਰਾਮਾਇਣ ਦੇ ਟੀਕਾ ਦੇ ਪੜ੍ਹਨ ਤੋਂ ਪਤਾ ਲਗ ਜਾਂਦਾ ਹੈ ਕਿ ਆਪ ਸੰਸਕ੍ਰਿਤ ਦੇ ਪੰਡਤ ਬੀ ਸੇ।

†ਸੰਤ ਗੁਲਾਬ ਸਿੰਘ ਜੀ ਆਪ ਤੋਂ ਪਹਿਲੇ ਹੋਏ ਹਨ। ਉਨ੍ਹਾਂ ਦਾ ਜਨਮ ੧੭੯੬ ਬਿ: ਵਿਚ ਸੋਢਵਾਂ ਪਿੰਡ ਹੋਯਾ। ਆਪ ਦਾ ਅਖੀਰੀ ਗ੍ਰੰਥ ੧੮੪੯ ਬਿ: ਵਿਚ ਲਿਖਿਆ ਗਿਆ ਸੀ।

‡ਇਕ ਮਹੰਤ ਸਾਹਿਬ ਪਾਸ ਕਵੀ ਜੀ ਦੇ ਜਨਮ ਦਾ ਸੰਮਤ ੧੮੪੨ ਇਤਿਹਾਸਿਕ ਯਾਦ ਦਾਸ਼ਤਾਂ ਵਿਚ ਲਿਖਿਆ ਹੋਇਆ ਹੈ।

[ਪਿਛਲੇ ਪੰਨੇ ਦੀ ਬਾਕੀ ਦੀ ਟੁਕ]

ਤੇ ੧੮੨੧ ਈ: ਵਿਚ ਜੀਉਂਦਾ ਦੱਸਦਾ ਹੈ। ਸੋ ਇਸ ਇਤਿਹਾਸਕਾਰ ਨੇ ਤਾਂ ਆਪੇ ਆਪਣੇ ਆਪ ਨੂੰ ਖੰਡਨ ਕਰ ਲਿਆ ਹੈ। ਵਿਸ਼ੇਸ਼ ਖੋਜ ਕੀਤਿਆਂ ਪਤਾ ਲਗਦਾ ਹੈ ਕਿ ਸੰਮਤ ੧੮੭੧ ਵਿਚ ਗਯਾਨੀ ਜੀ ਨੇ ਕਟੜਾ ਆਬਾਦ ਕੀਤਾ, ਜਿਸ ਨੂੰ ਕਟੜਾ ਭਾਈ ਸੰਤ ਸਿੰਘ ਆਖਦੇ ਸਨ। ਹੁਣ ਇਸ ਨੂੰ ਭਾਈ ਦਾ ਕਟੜਾ ਸੱਦਦੇ ਹਨ, ਇਸ ਦੇ ਨਾਲ ਹੀ ਵਾਬ ਭਾਈ ਸੰਤ ਸਿੰਘ ਸੀ, ਜਿਸ ਦੇ ਇਕ ਸਿਰੇ ਖਟੀਕਾਂ ਦੇ ਘਰ ਸਨ। ਮਜ਼ੂ: ਕਮੇਟੀ ਨੇ ਇਸ ਨੂੰ ਪੁਰ ਕਰ ਦਿੱਤਾ ਤੇ ਅਗਲੇ ਕੁਝ ਹਿੱਸਾ ਹਿੰਦੂਆਂ ਨੂੰ ਦੇ ਦਿੱਤਾ ਜਿਨ੍ਹਾਂ ਨੇ ਇਥੇ ਹਾਈ ਸਕੂਲ ਬਨਾਇਆ ਤੇ ਹੁਣ ਕਾਲਜ ਹੈ। ਫਿਰ ਉਮਦਾਤੁੱਤਵਾਰੀਖ ਦੇ ਸਫਾ ੩੭੦ ਤੋਂ ਪਤਾ ਲਗਦਾ ਹੈ ਕਿ ਸੰਮਤ ੧੯੮੫ ਬਿ: ਵਿਚ ਭਾਈ ਸੰਤ ਸਿੰਘ ਜੀ ਜੀਉਂਦੇ ਸਨ।

ਗਿਆਨੀ ਸੰਤ ਸਿੰਘ ਜੀ ਦੀ ਆਪਣੀ ਲਿਖੀ ਤੁਲਸੀ ਰਾਮਾਇਣ ਦੀ ਟੀਕਾ ਤੋਂ ਪਤਾ ਲਗਦਾ ਹੈ ਕਿ ਸੰਮਤ ੧੯੭੫ ਵਿਚ ਆਪ ਨੇ ਇਹ ਟੀਕਾ ਅਰੰਭ ਕੀਤਾ ਤੇ ੧੯੯੮ ਚੇਤਰ ਵਦੀ ਪੰਚਮੀ ਨੂੰ ਮੁਕਾਇਆ। ਗਾਲਬਨ ੧੯੯੮ ਵਿਚ ਹੀ ਆਪ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਥਾ ਦਾ ਭੋਗ ਪਾਇਆ ਹੈ। ਤਵਾਰੀਖ ਸ੍ਰੀ ਅੰਮ੍ਰਿਤਸਰ ਵਿਚ ਆਪ ਦੇ ਚਲਾਣੇ ਦਾ ਸੰਮਤ ੧੯੯੯ ਲਿਖਿਆ ਹੈ ਤੇ ਇਹ ਠੀਕ ਜਾਪਦਾ ਹੈ,ਜੋ ਈ: ਸੰਨ ੧੯੩੨ ਨਾਲ ਜਾ ਢੁਕਦਾ ਹੈ।

ਕਿਤੋਂ ਲਿਖਿਆ ਨਹੀਂ ਮਿਲ ਸਕਿਆ ਤੇ ਨਾਂ ਉਨ੍ਹਾਂ ਦੇ ਪਰਿਵਾਰ ਵਿਚ ਕਿਤੇ ਹੋਵਿਦਜਾ ਪ੍ਰਾਪਤੀ ਦਾ ਹਾਲ ਅਸੀਂ ਦੇ ਆਏ ਹਾਂ। ਪਰ ਜੇ ਸੰਮਤ ਵਾਰ ਵੇਰਵਾ ਲੱਭੀਏ ਤਾਂ ੧੮੪੫ ਤੋਂ ਪਹਿਲੀ ਛਾਲ ਸੰਮਤ ੧੯੭੦ ਤੇ ਵਜਦੀ ਹੈ*। ਜਿਸ ਬਾਬਤ ਅਕਸਮਾਤ ਇਕ ਥਾਵੇਂ ਕਵੀ ਜੀ ਦੀ ਕਲਮ ਲਿਖ ਗਈ ਹੈ ਕਿ ੧੮੭੦ ਵਿਚ ਮੈਂ ਇਕ ਮਹਾਨ ਸਰਦਾਰ ਦੇ ਪਾਸ ਹੁੰਦਾ ਸਾਂ†। ਇਸ ਸੰਮਤ ਵਿਚ ਸਢੌਰੇ ਵਿਚ ਪੀਰ ਬੁੱਧੂ ਸ਼ਾਹ ਦੇ ਘਰ ਦੀ ਕੰਧ ਢੱਠੀ ਜਿਸ ਵਿਚੋਂ ਏਹ ਚੀਜ਼ਾਂ ਨਿਕਲੀਆਂ ਜੋ ਪੀਰ ਜੀ ਅਪਣੇ ਸ਼ਹੀਦ ਹੋਣ ਵੇਲੇ ਕੰਧ ਵਿਚ ਚਿਣ ਗਏ ਸਨ। ਏਹ ਸਨ ਗੁਰੂ ਦਸਮੇਂ ਪਾਤਸ਼ਾਹ ਦੇ ਬਖਸ਼ੇ ਪਦਾਰਥ: ਹੁਕਮ ਨਾਮਾ ਦਸਤਾਰ ਆਦਿਕ। ਪੀਰ ਦੈ ਵੰਸ਼ਜ ਇਹ ਚੀਜ਼ਾਂ ਲੈ ਕੇ ਉਸ ਮਹਾਨ ਸਰਦਾਰ ਪਾਸ ਆਏ ਦਿਖਾਲਣ ਵਾਸਤੇ ਤੇ ਕਵੀ ਜੀ ਭੀ ਤਦੋਂ ਉਸ ਸਰਦਾਰ ਪਾਸ ਰਹਿੰਦੇ ਸਨ†, ਸੋ ਆਪ ਨੇ ਭੀ ਦਰਸ਼ਨ ਕੀਤੇ।

ਸਢੌਰੇ ਦੇ ਕੋਲ ਜੋ ਵੱਡਾ ਸਰਦਾਰ ਘਰਾਣਾ ਉਸ ਸਮੇਂ ਦਾ ਲੱਭੀਏ ਤਾਂ ਬੂੜੀਏ ਦਾ ਹੀ ਮਤਲਬ ਹੈ। ਬੂੜੀਏ ਨੂੰ ਸਮਝਣ ਵਾਸਤੇ ਜ਼ਰਾਕੁ ਵਿਸਥਾਰ ਦੀ ਲੋੜ ਹੈ। ਬੂੜੀਆ, ਅਸਲ ਵਿਚ ਕੋਲੋਂ ਕੋਲ ਵਸਦੀਆਂ ੪ ਬਸਤੀਆਂ ਦਾ ਨਾਮ ਸੀ। ੧੮੬੩-੬੪ ਈ: ਮੈਨ ਦੀ ਆਰਕਜੋ-ਲਾਜੀਕਲ ਰੀਪੋਰਟ ਵਿਚ ਕਨਿੰਘਮ ਨੇ ੩੮੭੫ ਘਰ ਸਾਰੇ ਦੱਸੇ ਹਨ। ੩੫੦੦ ਬੂੜੀਏਵਿਚ, ੧੫੦ ਘਰ ਦਜਾਲ ਗੜ੍ਹ ਵਿਚ, ੧੦੦ ਮੰਡਲ ਪੁਰ ਤੇ ੧੨੫ ਸੁੱਘ ਵਿਚ। ਪਰ ਹੁਣ ਦਜਾਲ ਗੜ੍ਹ ਵਿਚ ਇਕ ਹਵੇਲੀ ਜਿਹੀ ਬਾਕੀ ਹੈ ਤੇ ਬੂੜੀਏ ਵਿਚ ਤੇ ਚਾਰ ਸੌ ਘਰ; ਬਾਕੀ ਵੈਰਾਨ ਹੋ ਗਏ ਹਨ। ਕਵੀ ਜੀ ਦੇ ਸਮੇਂ, ਜੋ ਉਪਰਲੀ ਰੀਪੋਰਟ ਤੋਂ ਪਹਿਲੇਂ ਦਾ ਸਮਾਂ ਹੈ, ਪਤਾ ਨਹੀਂ ਕੀਹ ਹਾਲ ਸੀ। ਪਰ ਤਦੋਂ ਏਹ ਇਸਤੋਂ ਵੀ ਚੰਗੀ ਵੱਸੋਂ ਦੇ ਟਿਕਾਣੇ ਸਨ। ਹੁਣ ਏਹ ਉੱਜੜਕੇ ਜਗਾਧਰੀ ਵਡੀ ਹੋ ਗਈ ਹੈ। ਤਦੋਂ ਬੂੜੀਆ ਇਕ ਰਿਆਸਤ ਸੀ ਤੇ ਦਜਾਲ ਗੜ੍ਹ ਇਕ ਵਡੀ ਭਾਰੀ ਸਰਦਾਰੀ ਸੀ। ਬੂੜੀਏ ਦੇ ਐਸ਼ੂਰਜ ਦੀ ਗੱਲ ਹੁਣ ਤਕ ਓਥੇ ਦੱਸੀਦੀ ਹੈ ਕਿ ਨਾਹਣ ਵਾਲੇ ਬੂੜੀਏ ਨੂੰ ਘੋੜਾ ਤੇ ਬਾਜ਼ ਹਰ ਸਾਲ ਘੱਲਿਆ ਕਰਦੇ ਸੇ। ਬੂੜੀਆ ਤੇ ਦਜਾਲ ਗੜ੍ਹ ਸਿੱਖਾਂ ਨੇ ਕੀਕੂੰ ਲਏ ਤੇ ਕਵੀ ਜੀ ਕੀਕੂੰ ਅੱਪੜੇ ਉਸਦੀ ਵਿਥਨਾ ਇਹ ਹੈ:—

ਭੰਗੀਆਂ ਦੀ ਮਿਸਲ ਵਿਚੋਂ ਮਾਝੇ ਝਬਾਲ ਮੰਨਨ‡ ਦੇ ਸਰਦਾਰ ਨਾਨੂ ਸਿੰਘ ਨੇ ਆਪਣੇ ਮਿਤ੍ਰ ਰਾਇ ਸਿੰਘ§ ਨੂੰ ਨਾਲ ਲਿਆ ਤੇ ਆਪਣੇ ਲੇ ਪਾਲਕ ਪੁੱਤ੍ਰ ਭਾਗ ਸਿੰਘ ਨੂੰ ਸਾਥੀ ਬਣਾਇਆ ਤੇ ਮਾਝੇ ਤੋਂ ਟੁਰਕੇ ਬੂੜੀਏ ਤੇ ਜਾ ਕਬਜ਼ਾ ਕੀਤਾ। ਇਹ ਗੱਲ ਸੰਮਤ ੧੮੨੧ ਬਿ: ਦੀ ਹੈ। ਪਹਿਲੇ ਇਥੇ ਨਰਵੜੀਏ ਸਿੰਘਾਂ ਨੇ ਇਕ ਸਾਲ ਤੋਂ ਕਬਜ਼ਾ ਕੀਤਾ ਹੋਇਆ ਸੀ। ਬੂੜੀਏ ਤੇ ਕਬਜ਼ਾ ਕਰ ਲੈਣ ਤੋਂ ਥੋੜੀ ਦੇਰ ਬਾਦ ਔਰੰਗਾਬਾਦ ਦੇ ਪਠਾਣਾਂ ਨੇ ਦਗ਼ੇ ਨਾਲ ਵਿਸਾਹ ਕੇ ਨਾਨੂ

---

*ਇਨ੍ਹਾਂ ਮਹੰਤ ਜੀ ਪਾਸ ਹੀ ਇਹ ਨੋਟ ਭੀ ਸੀ ਕਿ ਕਵੀ ਜੀ ਨੇ ਵਿਦਜਾ ਆਰੰਭ ੧੮੫੨ ਵਿਚ ਕੀਤੀ ਹੈ ਤੇ ਸੰਮਤ ੧੮੬੨ ਤਕ ਪੜ੍ਹਦੇ ਰਹੇ ਹਨ।

†ਅਠ ਦਸ ਸੈ ਸੱਤ੍ਰਹਿ ਬਿਖੈ ਔਚਕ ਗਿਰੀ ਸੁ ਜਾਇ। ਨਿਕਸੀ ਤਬ ਸੰਦੂਕਰੀ ਹੁਕਮ ਪੱਤ੍ਰ ਪਠਿ ਜਾਨਿ। ਰਹਿਤਿ ਹੁਤੇ ਕਵਿ ਜਿਸ ਨਿਕਟ ਸੋ ਸਰਦਾਰ ਮਹਾਨ ॥੫੩॥ [ਰੁ: ੨ ਅੰਸੂ ੩੧

‡ਝਬਾਲ ਨੂਰ ਦੀ ਸਰਾ ਤੋਂ ਤ੍ਰੈ ਕੁ ਮੀਲ ਹੈ।

§ਰਾਇ ਸਿੰਘ ਸਰਦਾਰ ਪਿੰਡ ਚਗ (ਅਲੰਗੀ) ਦਾ ਸੀ ਜੋ ਝਬਾਲ ਦੇ ਨੇੜੇ ਹੀ ਹੈ।

ਸਿੰਘ ਨੂੰ ਮਾਰ ਘੱਤਿਆ। ਪਰ ਨਾਨੂ ਸਿੰਘ ਦੇ ਦਗੇ ਨਾਲ ਮਾਰੇ ਜਾਣ ਦੇ ਗੁੱਸੇ ਵਿਚ ਆਕੇ ਰਾਇ ਸਿੰਘ ਤੇ ਭਾਗ ਸਿੰਘ ਨੇ ਪਠਾਣਾਂ ਨੂੰ ਹਾਰ ਦੇਕੇ ਉਨ੍ਹਾਂ ਦੇ ੨੦੪ ਪਿੰਡਾਂ ਤੇ ਕਬਜ਼ਾ ਕਰਕੇ ਆਪੋ ਵਿਚ ਵੰਡ ਲਏ। ਜਗਾਧਰੀ ਤੇ ਦਜਾਲਗੜ੍ਹ ੯੪ ਪਿੰਡਾਂ ਸਣੇ ਰਾਇ ਸਿੰਘ ਨੇ ਲਏ ਤੇ ਬੁੜੀਆ ੧੨੦ ਪਿੰਡਾਂ ਸਣੇ ਭਾਗ ਸਿੰਘ ਨੇ ਲੈ ਲਿਆ। ੧੮੪੨ ਬਿ: ਵਿਚ ਭਾਗ ਸਿੰਘ ਚੜ੍ਹ ਗਿਆ ਤੇ ਉਸਦਾ ਪੁੱਤ੍ਰ ਸ਼ੇਰ ਸਿੰਘ ਮਾਲਿਕ ਹੋਇਆ। ਇਹ ਸਰਦਾਰ ੧੮੬੧ ਬਿ: ਵਿਚ ਸਹਾਰਨਪੁਰ ਮਾਰਿਆ ਗਿਆ। ਸੋ ਵਾਰਸ ਇਸਦੇ ਦੁਏ ਪੁੱਤ੍ਰ ਸਰਦਾਰ ਜੋਮਲ ਸਿੰਘ ਤੇ ਸਰਦਾਰ ਗੁਲਾਬ ਸਿੰਘ ਹੋਏ। ਸਰਦਾਰ ਜੋਮਲ ਸਿੰਘ ੧੮੭੩ ਵਿਚ ਚੜ੍ਹ ਗਿਆ ਤੇ ਮਾਲਕ ਗੁਲਾਬ ਸਿੰਘ ਹੋਇਆ। ਅਸੀਂ ਦੱਸ ਆਏ ਹਾਂ ਕਿ ਦਿਆਲ ਗੜ੍ਹ ਤੇ ਜਗਾਧਰੀ ੯੪ ਪਿੰਡਾਂ ਸਣੇ ਰਾਇ ਸਿੰਘ ਦੇ ਹਿੱਸੇ ਆਏ ਸੇ। ਪਹਿਲੇ ਬੀ ਸਰਦਾਰੀ ਸੀ, ਸੋ ਇਸਦੀ ਰਾਜਧਾਨੀ ਦਿਆਲ ਗੜ੍ਹ ਰਹੀ। ਰਾਇ ਸਿੰਘਦੇ ਪਿੱਛੋਂ ਉਸਦਾ ਪੁੱਤ੍ਰ ਭਗਵਾਨ ਸਿੰਘ ਹੋਇਆ। ਰਾਇ ਸਿੰਘ ਦਾ ਵੱਡਾ ਜੋਧਾ ਜਰਨੈਲ ਦਿਆਲ ਸਿੰਘ ਸੀ। ਇਹ ਦਿਆਲ ਸਿੰਘ ਅੰਮ੍ਰਤ ਛਕਣ ਤੋਂ ਪਹਿਲੇ ਕਵੀ ਸੰਤੋਖ ਸਿੰਘ ਦੀ ਜ਼ਾਤ ਦਾ ਸੀ। ਇਸਦਾ ਰਸੂਖ ਤੇ ਸਤਿਕਾਰ ਦਿਆਲ ਗੜ੍ਹ ਵਿਚ ਬਹੁਤ ਸੀ। ਭਾਈ ਦੇਵਾ ਸਿੰਘ ਨਾਲ ਪਿਛਲੇ ਤਅੱਲਕਾਤ ਹੋਣ ਕਰਕੇ ਕਵੀ ਜੀ ਨੂੰ ਏਹ ਸੱਜਣ ਦਿਆਲ ਗੜ੍ਹ ਲੈ ਗਿਆ ਤੇ ਸਰਦਾਰ ਭਗਵਾਨ ਸਿੰਘ ਦੇ ਦਰਬਾਰ ਦੇ ਕਵੀ ਹੋਣ ਦਾ ਮਾਨ ਕਵੀ ਜੀ ਨੂੰ ਪ੍ਰਾਪਤ ਹੋਇਆ। ਇਸ ਮਹਾਨ ਸਰਦਾਰ ਪਾਸ ਆਪ ਸਨ, ਜਦੋਂ ਸਢੌਰੇ ਤੋਂ ਪੀਰ ਬੁੱਧੂ ਸ਼ਾਹ ਦੇ ਵੰਸ਼ਜ ਅੱਪੜੇ ਤੇ ਓਦੋਂ ਕਵੀ ਜੀ ਦੱਸਦੇ ਹਨ ਕਿ ਸੰਮਤ ੧੮੭੦ ਸੀ। ਤਦੋਂ ਦਜਾਲ ਗੜ੍ਹ ਬੁੜੀਆ ਤੇ ਦੋ ਵਸਤੀਆਂ ਹੋਰ ਸਭ ਨੂੰ ਬੁੜੀਆ ਸੱਦ ਲੈਂਦੇ ਸਨ। ਕਵੀ ਜੀ ਦੀ ਰਿਹਾਇਸ਼, ਖੋਜ ਕਰਨ ਤੋਂ ਦਜਾਲ ਗੜ੍ਹ ਵਿਚ ਸਹੀ ਹੋਈ ਹੈ। ਜਮਨਾਂ ਦੇ ਪੁਰਾਣੇ ਬਹਾਉ ਦੇ ਥਾਂ ਇਕ ਪਉੜੀ ਦਿੱਸਦੀ ਹੈ, ਹੋਰ ਪਉੜੀਆਂ ਦੱਬ ਚੁਕੀਆਂ ਹਨ, ਇਹ ਟਿਕਾਣਾ, ਸਾਨੂੰ ਪਤਾ ਲੱਗਾ ਹੈ, ਉਹ ਸੀ ਜਿੱਥੇ ਕਵੀ ਜੀ ਬਾਣੀ ਦਾ ਪਾਠ ਤੇ ਤਪ ਕਰਿਆ ਕਰਦੇ ਸਨ। ਏਹ ਪਉੜੀਆਂ ਸ: ਰਾਇ ਸਿੰਘ ਦੀ ਵਹੁਟੀ ਰਾਣੀ ਹੁਕਮ ਕੌਰ ਨੇ ਬਣਵਾਈਆਂ ਸਨ।ਇਹ ਬੀ ਪਤਾਲੱਗਾ ਹੈਕਿ ਦਜਾਲ ਸਿੰਘ,ਜੋ ਰਾਇ ਸਿੰਘ ਦਾ ਸੋਨਾਪਤ ਤੇ ਕਵੀ ਜੀ ਦਾ ਪਿੱਛੋਂ ਇੱਕ ਜ਼ਾਤੀਆ ਮਿੱਤ੍ਰ ਸੀ, ਉਸਦੇ ਖਾਨਦਾਨ ਵਿਚ ਕਵੀ ਜੀ ਦਾ ਲੜਕਾ ਬਲਦੇਵ ਸਿੰਘ ਤੇ ਪੋਤਾ ਪ੍ਰਦੁਮਨ ਸਿੰਘ ਵਿਆਹਿਆ ਗਿਆ ਸੀ। ਪੁਤ੍ਰ ਤੇ ਪੋਤਰੇ ਦਾ ਵਿਆਹ ਬਾਢੀ ਮਾਜਰੇ ਹੋਇਆ ਸੀ ਤੇ ਇਹ ਪਿੰਡ ਤਦੋਂ ਦਜਾਲ ਗੜ੍ਹ ਦੇ ਤਹਿਤ ਵਿਚ ਸੀ। ਇਹ ਗਿਰਾਂ ਦਜਾਲ ਗੜ੍ਹ ਤੋਂ ਛੇ ਮੀਲ ਤੇ ਹੈ। ਸੋ ਕਵੀ ਜੀ ਦਾ ਬੁੜੀਆ ਨੂੰ ਆਪਣਾ ਨਿਵਾਸ ਦੱਸਣਾ ਠੀਕ ਹੈ ਕਿਉਂਕਿ ਦਜਾਲ ਗੜ੍ਹ ਬੁੜੀਏ ਦੀ ਵਸਤੀ ਵਿਚ ਸ਼ਮਿਲਤ ਸੀ। ਹੁਣ ਦਜਾਲ ਗੜ੍ਹ ਵੀਰਾਨ ਹੋ ਚੁਕਾ ਹੈ।

ਜੇ ਸੰਮਤ ੧੮੭੦ ਤੋਂ ਮਗਰੋਂ ਭਾਲ ਕਰੀਏ ਤਾਂ ਕਵੀ ਜੀ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉ: ਅਧਨਾ ੫੭ ਅੰਕ ੧੦੩ ਵਿਚ ਲਿਖਦੇ ਹਨ ਕਿ 'ਤਿਹ ਤੀਰ ਬੁਰੀਆ ਨਗਰ ਇਕ ਕਵਿ ਨਿਕੇਤ ਲਖੀਏ ਤਹਾਂ'। ਇਹ ਗਲ ਓਹ ਸੰਮਤ ੧੮੮੦ ਵਿਚ ਲਿਖਦੇ ਹਨ ਜਿਸ ਤੋਂ ਸਮਝ ਪਈ ਕਿ ਇਸ ਸੰਮਤ ਵਿਚ ਓਹ ਬੁੜੀਏ ਐਸੇ ਟਿਕ ਗਏ ਸਨ ਕਿ ਉਸਨੂੰ ਅਪਣਾ ਘਰ ਬੀ ਬਣਾ ਲਿਆ ਸੀ। ਕਿਸੇ ਨਵੇਂ ਥਾਂ ਜਾਕੇ ਉਸ ਥਾਂ ਨੂੰ ਆਪਣਾ ਘਰ ਆਦਮੀ ਤਾਂ ਹੀ ਕਹਿੰਦਾ ਹੈ

ਜਾਂ ਓਥੇ ਟਿਕਕੇ ਰਹਿ ਪਵੇ ਤੇ ਰਹਿੰਦਿਆਂ ਮੁੱਦਤ ਹੋ ਜਾਵੇ। ਇਸਦੇ ਟਾਕਰੇ ਤੇ ਦੇਖੋ ਆਪ ੧੮੭੦ ਬਾਬਤ ਕਹਿੰਦੇ ਹਨ ਕਿ 'ਰਹਿਤ ਹੁਤੇ ਕਵਿ ਜਿਸ ਨਿਕਟ ਸੋ ਸਰਦਾਰ ਮਹਾਨ'। ਸੋ ਸਿਧਾਂਤ ਕੀਹ ਨਿਕਲਿਆ ਕਿ ੧੮੭੦ ਵਿਚ ਕਵੀ ਜੀ ਬੁੜੀਏ ਵਿਚ ਅਜੇ ਨਵੇਂ ਨਵੇਂ ਜਾਕੇ ਰਹੇ ਸਨ ਤੇ ਉਸਦਾ ਜ਼ਿਕਰ ਕਰਨ ਵੇਲੇ 'ਰਹਿਤ ਹੁਤੇ' ਪਦ ਵਰਤਦੇ ਹਨ, ਪਰ ੧੮੮੦ ਵਿਚ ਬੁੜੀਏ ਨੂੰ ਘਰ ਕਹਿ ਰਹੇ ਹਨ, ਕਿਉਂਕਿ ਰਹਿੰਦਿਆਂ ਦਸ ਯਾ ਕੁਛ ਵਧੀਕ ਬਰਸ ਹੋ ਗਏ ਹਨ ਤੇ ਓਥੇ ਹੀ ਟਿਕ ਗਏ ਹਨ। ਉਪਰਲੇ ਹਾਲ ਤੋਂ ਥਹੁ ਪਿਆ ਕਿ ਘੱਟ ਤੋਂ ਘੱਟ ੧੮੭੦ ਤੋਂ ੧੮੮੦ ਤਕ ਦਾ ਸਮਾਂ ਕਵੀ ਜੀ ਦਾ ਬੁੜੀਏ ਲੰਘਿਆ ਹੈ ਤੇ ਸੰਭਵ ਹੈ ਕਿ ਸੰਮਤ ੧੮੭੦ ਤੋਂ ਇਕ ਅੱਧ ਬਰਸ ਪਹਿਲੋਂ ਦੇ ਓਥੇ ਜਾਕੇ ਉਸ ਮਹਾਨ ਸਰਦਾਰ ਪਾਸ ਟਿਕੇ ਸਨ।

ਕਵੀ ਜੀ ਦਾ ਵਿਆਹ ਬੁੜੀਏ ਨਿਵਾਸ ਦੇ ਦਿਨਾਂ ਵਿਚ ਜਗਾਧਾਰੀ ਹੋਇਆ ਸੀ। ਜਗਾਧਾਰੀ ਵਿਚ ਰਹਿਣ ਵਾਲੀ ਇਕ ਰੁਹੀਲੇ ਗੋਤ ਦੀ ਬੀਬੀ 'ਰਾਮ ਕੌਰ' ਨੂੰ ਆਪ ਦੀ ਸੁਪਤਨੀ ਹੋਣ ਦਾ ਸੁਭਾਗ ਮਿਲਿਆ। ਕਵੀ ਜੀ ਦਾ ਗੋਤ ਕਰੀਰ ਸੀ। ਕਰੀਰ ਗੋਤ ਵਾਲੇ ਰੁਹੀਲੇ ਗੋਤ ਵਾਲਿਆਂ ਨਾਲ ਨਾਤੇ ਨਹੀਂ ਕਰਦੇ ਹੁੰਦੇ ਸਨ, ਸਗੋਂ ਵਰਤਣੋਂ ਭੀ ਪ੍ਰਹੇਜ਼ ਕਰਦੇ ਸਨ, ਪਰ ਕਵੀ ਜੀ ਨੇ ਏਹ ਅੜ ਤੋੜਕੇ ਇਸ ਗੋਤ ਦੀ ਬੀਬੀ ਵਿਆਹ ਲਈ ਸੀ।

੬. 'ਨਾਮ ਕੋਸ਼' ਤੇ 'ਸ਼੍ਰੀ ਗੁਰੂ ਨਾਨਕ ਪ੍ਰਕਾਸ਼'।

ਹੁਣ ਜੇ ਅਸੀਂ ਸੰਮਤ ਵਾਰ ਪਤਾ ਕਰਦੇ ਟੁਰੀ ਚਲੀਏ ਤਾਂ ੧੮੭੦ ਤੋਂ ੧੮੭੮ ਤੇ ਛਾਲ ਜਾ ਵਜਦੀ ਹੈ, ਜਦੋਂ ਦਾ ਆਪ ਪਤਾ ਦੇਂਦੇ ਹਨ ਕਿ ਨਾਮ (ਅਮਰ) ਕੋਸ਼ ਦਾ ਟੀਕਾ ਮੁੱਕਾ ਹੈ। ਇਤਨੇ ਬਰਸ ਆਪ ਓਥੇ ਹੀ ਰਹੇ। ੧੮੭੦ ਤੋਂ ੧੮੭੮ ਤਕ ਆਪ ਕੀਹ ਕਰਦੇ ਰਹੇ? ਵੇਰਵਾ ਨਹੀਂ ਮਿਲਦਾ। ਪਰ ਕਾਵਜ ਦੀਆਂ ਰਚਨਾਂ, ਵਿਦਜਾ ਦੇ ਪਠਨ ਪਾਠਨ ਤੇ ਪਰਚੇ ਤੇ ਗੁਰਜਸ ਦੇ ਛੰਦ ਰਚੇ ਜਾਂਦੇ ਰਹੇ ਹਨ। ਹਾਂ ਜਿਸ ਇਕ ਚੋਟੀ ਦੇ ਕੰਮ ਦੀ ਲਿਖਤ ਰਹਿ ਗਈ ਹੈ ਓਹ ਇਹ 'ਨਾਮ ਕੋਸ਼' ਹੈ। ਨਾਮ ਕੋਸ਼ ਸ਼ੁਰੂ ਬੁੜੀਏ ਹੋਇਆ ਤੇ ਮੁੱਕਾ ਅੰਮ੍ਰਿਤਸਰ ਵਿਚ ਹੈ: ਜੈਸਾ ਕਿ ਕਵੀ ਜੀ ਲਿਖਦੇ ਹਨ:—

ਜਮਨਾ ਤਟ ਜੋ ਬੁਰੀਆ ਗ੍ਰੰਥ ਕਰਨ ਲਗ ਤਾਂਹਿ।
ਆਨਿ ਸੁਧਾਸਰ ਤੀਰ ਪੁਨ ਕਰੀ ਸਮਾਪਤਿ ਯਾਂਹਿ। ੪੬੫।
ਸੰਮਤ ਦਸ ਅਸ਼ਟਾ ਸਹਸ ਬਹੁਰ ਅਠੱਤਰਾ ਬੀਤ।
ਕਿਯੋ ਗ੍ਰੰਥ ਪੂਰਨ ਭਲੇ ਗੁਨੀ ਪਢਹਿੰ ਧਰਿ ਚੀਤ। [ਨਾਮ ਕੋਸ਼ ਦੇ ਅੰਤ

ਅਠੱਤਰ ਸੰਮਤ ਦੇ ਬਿਤੀਤ ਹੋਣ ਪਰ ਗ੍ਰੰਥ ਮੁੱਕਾ* ਤੇ ਉਸ ਵੇਲੇ ਆਪ ਸ਼੍ਰੀ ਅੰਮ੍ਰਿਤਸਰ ਜੀ ਆਏ। ਇਹ ਆਉਣਾ ਬੁੜੀਏ ਛੱਡਣ ਦਾ ਸੂਚਕ ਨਹੀਂ। ਇਹ ਆਉਣਾ ਸ਼੍ਰੀ ਗੁਰ ਨਾਨਕ ਪ੍ਰਕਾਸ਼ ਲਈ ਮਸਾਲਾ ਕੱਠਾ ਕਰਨ ਵਾਸਤੇ ਹੈਸੀ। ਇਹ ਗਲ ਸ਼੍ਰੀ ਗੁਰ ਨਾਨਕ ਪ੍ਰਕਾਸ਼ ਦੇ ਅੰਤ ਵਿਚ ਕਵੀ ਜੀ ਆਪ ਦੱਸਦੇ ਹਨ:—

*ਨਾਮ ਕੋਸ਼ ਗ੍ਰੰਥ, ਕਵੀ ਜੀ ਦੀ ਆਪਣੀ ਕਲਮ ਦਾ ਲਿਖਿਆ ਹੋਇਆ ਅਸਲ ਨੁਸਖਾ ਸਾਨੂੰ ਅਪਣੇ ਪੂਜਯ ਪਿਤਾ ਸ੍ਰੀ ਮਾਨ ਡਾਕਟਰ ਚਰਨ ਸਿੰਘ ਜੀ ਦੇ ਸੰਦਾਜ ਵਿਚੋਂ ਮਿਲਿਆ ਹੈ।

ਆਦਿ ਸੁਧਾਸਰ ਜੋ ਇਸਥਾਨਾ। ਖੋਜਿ ਖੋਜਿ* ਨੀਕੇ ਬਿਧਿ ਨਾਨਾ।
ਲਿਖੀ ਦੇਖਿ ਕੇਤੀ ਬਹੁ ਥਾਈਂ। ਕੇਤੀ ਸੁਨੀ ਜੁ ਮਨ ਮਹਿੰ ਭਾਈ ॥ ੧੦੪ ॥
ਬੀਨਿ ਬੀਨਿ ਗੁਰ ਮਹਿੰਮਾ ਆਛੀ। ਮਾਖਨ ਜਯੋਂ ਲੀਨੀ, ਤਜਿ ਛਾਛੀ।[ਅਧਃ ੫੭

ਇਸ ਤੋਂ ਵਿਦਤ ਹੋ ਗਿਆ ਕਿ ਸ਼੍ਰੀ ਅੰਮ੍ਰਿਤਸਰ ਜੀ ਆਉਣ ਦਾ ਪ੍ਰਯੋਜਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਟੋਲਣਾ ਸੀ, ਡੇਢਕ ਬਰਸ ਵਿਚ ਸ਼੍ਰੀ ਗੁ: ਨਾ: ਪ੍ਰਕਾਸ਼ ਮੁੱਕਾ, ਇਸ ਦੀ ਰਚਨਾ ਬੁੜੀਏ ਹੀ ਹੋਈ; ਜੈਸਾ ਕਿ ਇਸੇ ਗ੍ਰੰਥ ਦੇ ਅੰਤ ਵਿਚ ਲਿਖਦੇ ਹਨ:—

ਤਿਹ ਤੀਰ ਬੁਰੀਆ ਨਗਰ ਇਕ ਕਵਿ ਨਿਕੇਤ ਲਖੀਏ ਤਹਾਂ।
ਕਰਿ ਗ੍ਰੰਥ ਸਮਾਪਤਿ ਕੋ ਭਲੇ ਗੁਰ ਜਸ ਜਿਸ ਮਹਿੰ ਸੁਠ ਮਹਾਂ ॥੧੦੩॥

ਇਹ ਗੰਥ ਬੁੜੀਏ ਵਿਚ ਕਦੋਂ ਮੁੱਕਾ ?

ਏਕ ਅੰਕ ਅਰ ਅਸ਼ਟ ਕਰਿ ਬਹੁਰ ਅਸ਼ਟ ਪਰ ਸ਼ੂਨ।
ਕਾਤਿਕ ਪੂਰਨਮਾਂ ਬਿਖੇ ਭਯੋ ਗ੍ਰੰਥ ਬਿਨ ਊਨ ॥੧੧੦॥

੧੮੭੮ ਦੇ ਅੰਤ ਪਰ ਕੋਸ਼ ਮੱਕਾ ਤੇ ੧੮੮੦ ਦੀ ਕੱਤਕ ਪੂਰਨਮਾਂ ਨੂੰ ਇਹ ਗ੍ਰੰਥ। ਸੋ ਲਗ ਪਗ ਡੱਢ ਬਰਸ ਵਿਚ ਸ਼੍ਰੀ ਗੁਰ ਨਾਨਕ ਪ੍ਰਕਾਸ਼ ਤਿਆਰ ਹੋਇਆ। ਇਸ ਗ੍ਰੰਥ ਦੀ ਕਵਿਤਾ, ਵਿਦਵਤਾ, ਕਾਵਜ ਦੀ ਸੁੰਦਰਤਾ, ਰਚਨਾਂ ਦੀ ਸਰਲਤਾ ਤੇ ਸੁਤੇ ਪ੍ਰਵਾਹ ਦੱਸਦੇ ਹਨ ਕਿ ਡੇਢ ਬਰਸ ਵਿਚ ਇਤਨਾ ਕੰਮ ਅਸਲੀ ਰਚਨਾਂ ਦਾ ਕਰਨਾ ਭਾਰੀ ਕਮਾਲ ਹੈ,ਦਿਮਾਗ਼ੀ ਮਿਹਨਤ ਦੀ ਅਵਧੀ ਹੈ।

ਜਦੋਂ ਆਪ ਇਹ ਗ੍ਰੰਥ ਰਚਦੇ ਹੁੰਦੇ ਸਨ ਤਾਂ ਨਿਰਾ ਲਿਖਕੇ ਰੱਖੀ ਨਹੀਂ ਸਨ ਜਾਂਦੇ, ਸਗੋਂ ਸ ;ੀਏ ਇਸਦੀ ਹਰ ਰੋਜ਼ ਕਥਾ ਕਰਦੇ ਸਨ ਅਰ ਸ਼ੋਤੇ ਸੁਣਿਆਂ ਕਰਦੇ ਸਨ। ਸ਼ੋਤਿਆਂ ਵਿਚ ਚੰਗੇ ਸਮਝਦਾਰ ਬੀ ਸਨ ਜੋ ਉੱਤਰ ਪ੍ਰਸ਼ਨ ਬੀ ਕਰਦੇ ਸਨ। ਇਸ ਵਿਸ਼ੇ ਨੂੰ ਅਸਾਂ ਅੱਗੇ ਚਲਕੇ 'ਕੌਂਬਲ ਨਿਵਾਸ' ਵਿਚ 'ਕਥਾ' ਦੇ ਸਿਰਨਾਵੇਂ ਹੇਠ ਹੋਰ ਖੁਹਲਿਆ ਹੈ। ਰੋਜ਼ ਕਥਾ ਹੋਣ ਕਰਕੇ ਇਸ ਗ੍ਰੰਥ ਦਾ ਚਰਚਾ ਸਿੱਖਾਂ ਵਿਚ ਗ੍ਰੰਥ ਦੇ ਬਣਦੇ ਬਣਦੇ ਫੈਲ ਗਿਆ। ਇਸ ਗ੍ਰੰਥ ਦੇ ਉਤਾਰੇ ਬੀ ਹੋਣ ਲਗ ਪਏ ਤੇ ਥਾਂ ਥਾਂ ਕਥਾ ਅਰੰਭ ਹੋ ਗਈਆਂ।

ਇਹ ਗਲ ਆਪ ਦੀਆਂ ਸਾਰੀਆਂ ਰਚਨਾਂ ਪੜ੍ਹਨ ਤੋਂ ਸਹੀ ਹੋ ਜਾਂਦੀ ਹੈ ਕਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਵਿਚ ਆਏ ਮੰਗਲ ਤੇ ਹੋਰ ਗੁਰੂ ਸਤੋਤ੍ਰ ਤੇ ਗੁਰ ਕੀਰਤੀ ਦੇ ਛੰਦ ਸਾਰੇ ਹੀ ਗ੍ਰੰਥ ਰਚਣ ਵੇਲੇ ਦੇ ਨਹੀਂ, ਪਰ ਕਈ ਪਹਿਲੋਂ ਦੇ ਹਨ, ਅਤੇ ਜੋ ਮੌਕਿਆ ਮੌਕਿਆ ਸਿਰ ਬੁੜੀਏ ਰਹਿੰਦਿਆਂ ਰਚੇ ਜਾਂਦੇ ਰਹੇ ਹਨ ਤੇ ਜੋ ਕਵੀ ਜੀ ਨੇ ਗ੍ਰੰਥ ਦੇ ਵਿਚ ਗੁੰਦੇ ਹਨ। ਗੁਰ ਪ੍ਰਤਾ ਪ ਸੂਰਜ ਵਿਚ ਬੀ ਆਏ ਸ਼ਤੁਤੀ ਦੇ ਕਈ ਛੰਦ, ਜਾਪਦਾ ਹੈ ਕਿ, ਗ੍ਰੰਥ ਰਚਣ ਵੇਲੇ ਰਚੇ ਜਾ ਰਹੇ ਹਨ ਪਰ ਕਵੀ ਜੀ ਦੀ ਤਰਜਮਾ ਕੀਤੀ ਰਾਮਾਯਣ ਦੇ ਪੜ੍ਹਿਆਂ ਪਤਾ ਲੱਗ ਜਾਂਦਾ ਹੈ ਕਿ ਐਸੇ

*ਗੁ: ਪ੍ਰ: ਸੂ: ਵਿਚ ਬੀ ਆਪ ਆਪਣੀ ਇਸ ਕੋਸ਼ਸ਼ ਬਾਬਤ ਲਿਖਦੇ ਹਨ:—ਰਹਤੋ ਚਾਹਤੋ ਗੁਰਨ ਬ੍ਰਿਤਾਂਤ (ਰਾ: ੧ ਅੰਸੁ ੫)। ਫਿਰ ਜਦ ਬੁੱਧੂ ਸ਼ਾਹ ਦਾ ਪ੍ਰਸੰਗ ਗੁ: ਪ੍ਰ: ਸੂ: ਵਿਚ ਕੋਈ ੨੫-੨੬ ਵਰ੍ਹੇ ਬਾਦ ਲਿਖਦੇ ਹਨ ਤਾਂ ੧੮੭੦ ਵਾਲੀ ਕੰਧ ਢਹਿਣ ਵਾਲੀ ਗਲ ਦਾ ਪਤਾ ਦੇਂਦੇ ਤੇ ਸੰਮਤ ਦੱਸਦੇ ਹਨ, ਸੋ ਇਸ ਤੋਂ ਪਤਾ ਲੱਗਾ ਕਿ ਇਤਿਹਾਸਿਕ ਘਟਨਾਵਾਂ ਨੂੰ ਆਪ ਲਿਖ ਲਿਆ ਕਰਦੇ ਸਨ।

ਛੰਦ ਕਵੀ ਜੀ ਨੇ ਪਹਿਲੋਂ ਰਚੇ ਹੋਏ ਸਨ। ਇਸ ਤਰ੍ਹਾਂ ਪੱਕੀ ਸੰਭਾਵਨਾ ਹੈ ਕਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਵਿਚ ਆਏ ਬਹੁਤ ਛੰਦ ਕਵੀ ਜੀ ਦੇ ਪਹਿਲੋਂ ਦੇ ਤੇ ਬੂੜੀਏ ਨਿਵਾਸ ਦੇ ਦਿਨਾਂ ਦੇ ਰਚੇ ਹੋਏ ਸਨ।

[ਸ਼੍ਰੀ ਗੁਰ ਨਾਨਕ ਪ੍ਰਕਾਸ਼ ਦੀ ਪ੍ਰੀਸ਼ਾ।]

ਇਹ ਗ੍ਰੰਥ ਰਚੇ ਜਾਣ ਪਰ ਹੀ ਆਮ ਸੰਗਤਾਂ ਵਿਚ ਪ੍ਰਸਿੱਧ ਹੋ ਗਿਆ ਸੀ। ਖੋਜ ਕਰਦਿਆਂ ਸਾਨੂੰ ਇਕ ਖਤ ਮਿਲਿਆ ਹੈ ਜੋ ਕਿਸੇ ਗੁਣੀ ਕਵੀ ਨੇ ਇਸ ਗ੍ਰੰਥ ਨੂੰ ਪੜ੍ਹਕੇ ਕਵੀ ਜੀ ਨੂੰ ਲਿਖਿਆ ਹੈ, ਉਸਦਾ ਉਤਾਰਾ ਹੇਠਾਂ ਦੇਂਦੇ ਹਾਂ। ਇਸ ਪੱਤ੍ਰ ਤੋਂ ਪਤਾ ਲਗ ਜਾਏਗਾ ਕਿ ਸਮਕਾਲੀ ਗੁਣੀਆਂ ਨੇ ਕਿਸ ਕਦਰਦਾਨੀ ਦੀ ਨਿਗਾਹ ਨਾਲ ਆਪ ਦੀ ਇਸ ਰਚਨਾ ਨੂੰ ਉਸ ਸਮੇਂ ਜੀਉ ਆਇਆਂ ਨੂੰ ਆਖਿਆ ਸੀ, ਸ਼ੋਕ ਹੈ ਕਿ ਇਸ ਦੇ ਲੇਖਕ ਦਾ ਨਾਮ ਪਤਾ ਠੀਕ ਨਹੀਂ ਲੱਭ ਸਕਿਆ*:—

੧ ੴ ਸਤਿਗੁਰਪ੍ਰਸਾਦਿ ॥

ਦੋਹਰਾ—ਸੰਤਿਗੁਰ ਤਵ ਚੱਛਨਾ ਕਰੈ ਪੂਰੈ ਮਨ ਕੀ ਇਸ੍ਰ[1] ॥
ਗੁਰ ਚਰਿੱਤ੍ਰ ਲਿਖ ਕਾਵ੍ਯ ਮੈਂ ਮੁਖ ਸਸਿ ਕਾਵ੍ਯਜਾਭਿਸ੍ਰ[2] ॥ ੧ ॥
ਰਾਵ੍ਰਿ ਕਵਿਤਾ ਮਧੁਰ ਅਤਿ ਯਮਕ ਅਲੰਕ੍ਰਿਤ ਪਾਸ[3] ॥
ਮਨ ਮੋਹਤਿ ਕਵਿ ਕੋਵਿਦਹਿ ਭਾਵ ਬਡੇ ਜਹਿੰ ਭਾਸ[4] ॥ ੨ ॥
ਗੁਰ ਨਾਨਕ ਜਸ ਜੋ ਰਚਜੋ ਸੁੰਦਰ ਅੰਮ੍ਰਿਤ ਵਾਕ ॥
ਕ੍ਰਵਿਤ ਭਾਵ ਤਾਂ ਮੈਂ ਰਖੇ ਮਨਹਰਿ ਭੂਪਥ ਰਾਂਕ[5] ॥ ੩ ॥

ਕਬਿਤ—ਕਵਿਤਾ ਅਪਾਰ ਹੈ ਕਿ ਗੁਨ ਕੋ ਪਹਾਰ ਹੈ
ਕਿ ਮਾਧੁਰੀ ਅਗਾਰ ਹੈ ਕਿ ਭਾਵ ਕਾਵ ਕੋਸ਼ ਹੈ[6]।
ਭੂਖਨ ਹੈਂ ਕਵਿ ਕੇ, ਕਿ ਦੂਖਨ ਹਾ ਕਵਿ ਕੇ
ਬਿਦੂਖਨ ਕੇ ਬੀਚ ਭੀ ਪ੍ਰਸਿੱਧ ਹਰਿ ਦੋਸ਼ ਹੈ[7]।

---

[1]ਬਾਂਛਾ, ਪਿਆਰੀ ਕਾਮਨਾ, ਮਨ ਇੱਛਤ ਮੁਰਾਦ। [2](ਆਪ ਨੇ) ਚੰਦ ਵਰਗੇ ਮੁਖੜੇ ਤੋਂ ਮਨੋਹਰ ਕਾਵ੍ਯ ਉਚਾਰਕੇ ਗੁਰੂ ਚਰਿੱਤ੍ਰ ਕਵਿਤਾ ਵਿਚ ਲਿਖਿਆ ਹੈ [ਕਾਵ੍ਯ+ਅਭੀਸ਼ਟ=ਵਾਛਤ ਕਾਵ੍ਯ, ਮਨ ਨੂੰ ਹਰਨ ਵਾਲਾ ਕਾਵ੍ਯ]। [3]ਆਪ ਦੀ ਕਵਿਤਾ ਅਤ੍ਯੰਤ ਮਿੱਠੀ ਹੈ (ਤੇ ਜਿਸ ਵਿਚ) ਯਮਕ ਤੇ ਅਲੰਕਾਰਾਂ ਦੀ ਸੁਗੰਧੀ ਹੈ। [4]ਜਿੱਥੇ ਬਹੁਤ ਭਾਵ ਪ੍ਰਕਾਸ਼ ਰਹੇ ਹਨ। ਪੰਜੇ ਰਾਜਾ ਰੰਕ ਸਭ ਦੇ ਮਨ ਨੂੰ ਹਰਨ ਵਾਲੇ ਹਨ। [5]ਮਿਠਾਸ ਦਾ ਘਰ ਹੈ ਯਾ ਭਾਵ ਤੇ ਕਾਵ੍ਯ ਦਾ ਖਜ਼ਾਨਾ ਹੈ। [6]ਕਵੀਆਂ ਦਾ (ਅਥਵਾ ਕਵਿਤਾ ਦਾ, ਇਹ ਗ੍ਰੰਥ) ਗਹਿਣਾ ਹੈ, (ਤੇ ਨਾਲ ਹੀ) ਕਵੀਆਂ ਦੇ (ਅਥਵਾ ਕਵਿਤਾ) ਦੇ ਦੂਖਣਾਂ ਨੂੰ ਨਾਸ਼ ਕਰਨ ਵਾਲਾ ਹੈ (ਤੇ ਫਿਰ) ਪੰਡਤਾਂ ਦੇ ਵਿਚ ਭੀ ਦੋਸ਼ਾਂ ਨੂੰ ਹਰਨ ਵਾਲਾ ਇਹ (ਗ੍ਰੰਥ) ਪ੍ਰਸਿੱਧ ਹੈ।

*ਸੱਤਵਾਂ ਛੰਦ ਇਸ ਪੱਤ੍ਰ ਦਾ ਐਉਂ ਅਰੰਭ ਹੋਕੇ:—'ਕਬਿਤ। ਭਾਈ ਗੁਰਦਿਤ ਚੰਦ ਚੰਦ ਸਮ ਸੁ ਜਾਹਰ' ਅਗੇ ਕਾਗਜ਼ ਫਟਿਆ ਹੋਇਆ ਹੈ ਤੇ ਦੂਜਾ ਟੁਕੜਾ ਨਹੀਂ ਮਿਲਿਆ।

ਬਾਨੀ ਹੀ ਉਤੰਗ ਹੈ, ਸੁ ਅੰਕ ਹੀਉ ਰੰਗ ਹੈ
ਅਨੰਗ ਅੰਗ ਭੰਗ ਕੇ ਬਿਸੂਤ੍ਰਨ ਨਿਸੋਸ ਹੈ[1]।
ਨਾਨਕ ਅਰਥ* ਜੋਊ ਕੀਨੋ ਕਲੀ ਕਲ ਸੋਊ[2]
ਨਾਮ ਤੋ ਸੰਤੋਖ ਸਿੰਘ ਧੀਜਵਰ ਕੋਸ਼ ਹੈ[3] ॥ ੪ ॥
ਕੁੰਡਲ ਕਪੋਲ ਪਰ ਲੋਲ ਕਰੈਂ ਲਹਿ ਲਹਿ
ਮਾਨੋ ਤਿਗਮੰਸ ਸੋਮ ਰਹੀ ਛਬਿ ਛਾਇਕੈ[4]।
ਕਟ ਕਰਵਾਰ ਕਰਿ ਵਾਰ ਦਰੈ ਕਰੀ ਸਿਰ
ਧਰ ਪਰ ਗਿਰਾਧਰ ਧੀਰ ਨਹਿੰ ਕਾਇਕੈ[5]।
ਦਾਮਨ ਦਮਨ ਦਮੈ ਦਿਗ ਦਰੈ ਦਿਲ ਬੀਚ[6]
ਮਤ ਸਮ ਸ਼ੇਰ ਸ਼ਮਸ਼ੇਰ ਮਾਰੇ ਆਇਕੈ।
ਐਸੀ ਹੈ ਕੁਖੇਜਸ ਸੰਤੋਖ ਸਿੰਘ ਇਰ ਬਾਂਢਿ
ਉਪਮਾਂ ਨ ਬਨੈ ਉਪਮੇਵ ਕਵੀ ਰਾਇਕੈ[7] ॥ ੫ ॥
ਦੋਹਰਾ–ਮੁਖ ਰਵਿ ਕਵਿਤਾ ਕਿਰਨ ਸਮ ਹਰੈ ਛਾਇ ਹਾ ਦੰਭ[8]।
ਗੁਰ ਉਪਮਾ ਸੁਨਿ ਸਿੱਖ ਸਭਿ ਮਾਨੀ ਅਪਨੀ ਸੰਭ[9] ॥ ੬ ॥

੭. ਪਟਿਆਲਾ ਨਿਵਾਸ।

ਕਵੀ ਜੀ ਦੀਆਂ ਆਪਣੀਆਂ ਲਿਖਤਾਂ ਵਿਚੋਂ ਪਟਿਆਲੇ ਨਿਵਾਸ ਬਾਬਤ ਕੋਈ ਪੱਕੀ

---

[1]ਕਵਿਤਾ ਵੀ ਉੱਚੀ ਹੈ, ਤੇ ਹਿਰਦੇ ਨੂੰ ਸੁਹਣੇ ਪ੍ਰੇਮ ਵਿਚ ਰੰਗਣ ਵਾਲੀ ਹੈ, (ਮਾਨੋ ਇਹ) ਕਾਮ ਦੇ ਅੰਗ ਭੰਗ ਕਰਨ ਵਾਲੇ (ਸ਼ਿਵਜੀ) ਦੇ ਵਿਸ਼ੇਸ਼ ਮੰਤ੍ਰ ਹਨ, ਜੋ (ਕਾਮ ਨੂੰ) ਦੂਰ ਕਰਦੇ ਹਨ, (ਅਥਵਾ 'ਸ਼ੋਖਣ' ਆਦਿਕ ਕਾਮ ਦੇ ਤੀਰਾਂ ਲਈ ਸ਼ਿਵ ਮੰਤ੍ਰ ਹਨ)। (ਵਿਸੂਤ੍ਰ=ਵਿਸ਼ੇਸ਼ ਸੂਤ੍ਰ, ਵਿਸ਼ੇਸ਼ ਮੰਤ੍ਰ। ਨਿਸੋਸ=ਨਿ+ਸ਼ੋਖਣ=ਵਿਸ਼ੇਸ਼ ਕਰਕੇ ਦੂਰ ਕਰਨਾ)। [2](ਇਸ ਗ੍ਰੰਥ ਵਿਚ) ਜੋ ਨਾਨਕ (ਪਦ ਦਾ) ਅਰਥ (ਤੁਸਾਂ) ਕੀਤਾ ਹੈ (ਉਹ) ਕਲਿਜੁਗ ਨੂੰ ਪਰੇ ਸੱਟਣ ਵਾਲਾ ਹੈ (ਅਥਵਾ ਸੁੰਦਰ) ਹੈ। [3]ਨਾਮ (ਆਪ੍ਦਾ) ਸੰਤੋਖ ਸਿੰਘ ਹੈ ਅਤੇ ਸ੍ਰੇਸ਼ਟ ਬੁੱਧੀ ਦਾ (ਆਪ) ਕੋਸ਼ (ਖਜ਼ਾਨਾ) ਹੈ। [4](ਆਪ ਦੇ ਸੁਹਣੇ ਸੁਹਣੇ) ਕਪੋਲਾਂ ਪਰ ਕੁੰਡਲਾਂ ਦੀ ਲਟਕ ਐਉਂ ਲਹਿ ਲਹਿ ਕਰਦੀ ਸਜ ਰਹੀ ਹੈ ਮਾਨੋ ਸੂਰਜ ਚੰਦ੍ਰਮਾ ਦੀ ਛਬੀ (ਇਕੱਠੀ) ਛਾ ਰਹੀ ਹੈ। [ਤਿਗਮਾਂਸ਼=ਸੂਰਜ। ਸੋਮ=ਚੰਦ]। [5]ਲੱਕ (ਨਾਲ ਲਟਕਦੀ) ਤਲਵਾਰ ਵਾਰ ਕਰਨ ਤੇ ਹਾਥੀ ਦਾ ਸਿਰ ਉਡਾ ਦੇਣ ਵਾਲੀ ਹੈ, ਧਰਤੀ ਉਤੇ, ਪਹਾੜਾਂ (ਉਪਰ ਤੇ) ਪਤਾਲ (ਵਿਚ) ਕਿਸੇ ਨੂੰ (ਤਲਵਾਰ ਵੇਖਕੇ) ਧੀਰਜ ਨਹੀਂ (ਰਹਿੰਦੀ) [ਧਰ=ਧਰਤੀ। ਗਿਰ=ਪਹਾੜ। ਅਧਰ=ਹੇਠਾਂ ਦੀ ਦਿਸ਼ਾ, ਪਤਾਲ।]। [6](ਸਗੋਂ ਜਦੋਂ) ਬਿਜਲੀ ਦੇ ਚਮਕਣ ਵਾਂਙੂ (ਉਹ) ਚਮਕਦੀ ਹੈ ਤਾਂ ਦਿੱਗਜ ਦਿਲ ਵਿਚ ਡੋਲ ਜਾਂਦੇ ਹਨ। [7]ਹੇ ਕਵੀ ਰਾਇ ਸੰਤੋਖ ਸਿੰਘ! ਐਸੀ ਮੁਸ਼ਕਲ (ਆ ਬਣੀ) ਹੈ, ਕਿ ਬਾਣੀ ਵਿਖੇ ਉਪਮਾ ਨਹੀਂ ਬਣ ਪੈਂਦੀ ਉਪਮੇਯ (ਆਪ) ਜੀ ਦੀ। [ਇਰਾ=ਬਾਣੀ]। [8](ਆਪ ਦਾ) ਮੁੱਖ ਸੂਰਜ ਹੈ ਤੇ ਕਵਿਤਾ ਕਿਰਨਾਂ ਹਨ ਜੋ ਛਾਇਆ ਰੂਪ ਦੰਭਾਂ ਨੂੰ ਹਰਨ ਵਾਲੀਆਂ ਹਨ। [9](ਆਪ ਦੀ ਰਚੀ) ਗੁਰ ਉਪਮਾ ਸੁਣਕੇ ਸਮੂਹ ਸਿੱਖਾਂ ਨੇ ਇਸਨੂੰ ਆਪਣੀ ਕਲਜ਼ਾਣ ਕਰਤਾ ਮੰਨਿਆ ਹੈ।

*ਦੇਖੋ ਨਾ: ਪ੍ਰ: ਪ੍ਰ: ਅਧਯਾਯ ੪ ਅੰਕ ੫੭।

ਸੂੰਹ ਨਹੀਂ ਪੋਂਦੀ ਪਰ ਕਵੀ ਜੀ ਸ਼੍ਰੀ ਗੁਰ ਨਾਨਕ ਪ੍ਰਕਾਸ਼ ਰਚਣ ਦਾ ਜ਼ਿਕਰ ਕਰਕੇ ਕੈਥਲ ਪੁਜਣ ਦੇ ਜ਼ਿਕਰ ਵਿਚਾਲੇ ਗੁ: ਪ੍ਰ: ਸੂ: ਰਾ: ੧ ਅੰਸੂ ੫ ਵਿਚ ਕਹਿੰਦੇ ਹਨ:—'ਪਰਾਲਬਧ ਕਰ ਕਿਤ ਕਿਤ ਰਹੇ'। ਜਿਸ ਤੋਂ ਸਾਫ ਦਿੱਸ ਪਿਆ ਕਿ ਬੁੜੀਏ ਤੇ ਕੈਥਲ ਦੇ ਵਿਚਕਾਰ ਕਿਤੇ ਹੋਰ ਥੇ ਭੀ ਰਹੇ ਹਨ ਅਰ ਇਕ ਥਾਂ ਨਹੀਂ ਪਰ ਕਈ ਥਾਂ। ਹੋਰ ਥੇ ਕਿਤੇ ਰਹਿਣ ਦਾ ਪੱਕਾ ਥਹੁ ਨਹੀਂ ਪੈ ਸਕਿਆ ਪਰ ਪਟਿਆਲੇ ਵਿਚ ਆਪ ਦੇ ਪਰਿਵਾਰ ਦੇ ਸੱਜਣ ਦੁਹਿਤੇ ਪੜੋਤੇ ਆਦਿ ਹੈਨ ਅਤੇ ਸਥਾਨਕ ਖੋਜ ਕੀਤਿਆਂ ਉਨ੍ਹਾਂ ਦੀ ਓਥੇ ਰਿਹਾਇਸ਼ ਤੇ ਰਿਹਾਯਸ਼ ਦੇ ਮਕਾਨ ਦਾ ਥਹੁ ਲਗ ਗਿਆ ਹੈ। ਆਪ ਭੂੰਮਾਂ ਮਰਾਸੀਆਂ ਦੀ ਗਲੀ ਵਿਚ ਰਹੇ ਹੈਨ ਤੇ ਪ੍ਰਸਿੱਧ ਸੰਤ ਬੀਰ ਸਿੰਘ ਜੀ ਦੇ ਡੇਰੇ, ਜੋ ਇਸੇ ਮਹੱਲੇ ਵਿਚ ਹੈ, ਕਥਾ ਕਰਦੇ ਤੇ ਵਿਦਜਾ ਦਾਨ ਦੇਂਦੇ ਰਹੇ ਹਨ।

ਇਸ ਡੇਰੇ ਦੇ ਇਰਦ ਗਿਰਦ ਘੁੰਮਿਆਰ ਜਾਤੀ ਤੋਂ ਸਜੇ ਸਿੰਘਾਂ ਦੇ ਘਰ ਹੈਨ। ਇਨ੍ਹਾਂ ਤੋਂ ਪਤਾ ਲਗਦਾ ਹੈ ਕਿ ਕਈਆਂ ਦੇ ਬਜ਼ੁਰਗਾਂ ਨੇ ਕਵੀ ਜੀ ਤੋਂ ਵਿਦਜਾ ਪਾਈ ਸੀ। ਇਹ ਭੀ ਨਿਸ਼ਚਿਤ ਗਲ ਹੈ ਕਿ ਆਪ ਏਥੇ ਇਕੱਲੇ ਨਹੀਂ ਆਕੇ ਰਹੇ, ਇਸਤ੍ਰੀ ਸਮੇਤ ਆਏ ਸਨ। ਕੇਵਲ ਇਸ ਡੇਰੇ ਵਿਚ ਕਥਾ ਕਰਨ ਤੋਂ ਇਹ ਸੰਭਾਵਨਾ ਕਰਨੀ ਸ਼ੁੱਧ ਨਹੀਂ ਕਿ ਕਵੀ ਜੀ ਸੰਤ ਹੋ ਗਏ ਸੇ। ਚਾਹੇ ਸੰਤ ਗ੍ਰਿਹਸਤੀ ਦੋਹਾਂ ਹਾਲਤਾਂ ਵਿਚ ਉਨ੍ਹਾਂ ਦੀ ਸ਼ੋਭਾ ਇਕੋ ਜੇਹੀ ਹੈ, ਪਰ ਇਤਿਹਾਸਿਕ ਅਮਰ ਵਾਕਿਆ ਲੱਭਣ ਲਗਿਆਂ ਇਹੋ ਥਹੁ ਮਿਲਦਾ ਹੈ ਕਿ ਆਪ ਗ੍ਰਿਹਸਤੀ ਸੇ, ਗ੍ਰਿਹਸਤੀ ਰਹੇ ਤੇ ਪਟਿਆਲੇ ਅਪਣੀ ਇਸਤ੍ਰੀ ਸਮੇਤ ਰਹੇ ਤੇ ਅਪਣੇ ਖਾਲਸਾ ਖਿਆਲ ਵਿਚ ਹੀ ਰਹੇ। ਗਿਆਨੀ ਗਿਆਨ ਸਿੰਘ ਜੀ ਨੇ ਅਪਣੀ 'ਨਿਰਮਲ ਪੰਥ ਪ੍ਰਦੀਪਕਾ' ਵਿਚ ਉਨ੍ਹਾਂ ਨਿਰਮਲੇ ਸੰਤਾਂ ਦਾ ਜ਼ਿਕਰ ਕਰਦੇ ਹੋਏ, ਕਿ ਜਿਨ੍ਹਾਂ ਨੇ ਗੁਰੂ ਘਰ ਦੇ ਕੋਈ ਗ੍ਰੰਥ ਲਿਖੇ ਹਨ ਕਵੀ ਜੀ ਦਾ ਨਾਮ ਸੰਤਾਂ ਵਿਚ ਨਹੀਂ ਦਿੱਤਾ। ਗਿਆਨੀ ਜੀ ਨੇ ਦਸਾਂ ਪਾਤਸ਼ਾਹੀਆਂ ਦੇ ਹਾਲ ਲਗ ਪਗ ਗੁਰ ਪ੍ਰਤਾਪ ਸੂਰਜ ਗ੍ਰੰਥ ਤੋਂ ਲਏ ਹਨ ਤੇ ਉਸ ਅਪਣੀ ਤਾਰੀਖ ਖਾਲਸਾ ਨੂੰ 'ਵਾਰਤਿਕ ਸੂਰਜ ਪ੍ਰਕਾਸ਼' ਕਰਕੇ ਭੀ ਲਿਖਿਆ ਹੈ; ਉਥੇ ਭੀ ਆਪ ਨੇ ਕਵੀ ਜੀ ਬਾਬਤ ਕੋਈ ਐਸੀ ਗਲ ਨਹੀਂ ਲਿਖੀ। ਗਿਆਨੀ ਜੀ ਆਪ ਵਿਰਕਤ ਸਾਧੂ ਸੇ, ਪਟਜਾਲੇ ਵੀ ਰਹੇ, ਬਰਨਾਲੇ ਵਾਲੇ ਡੇਰੇ ਦੇ ਭੀ ਪੱਕੇ ਜਾਣੂ ਸੇ, ਕਵੀ ਜੀ ਦੇ ਨਾਮ ਤੇ ਰਚਨਾ ਤੋਂ ਲਾਭ ਕਰਕੇ ਉਨ੍ਹਾਂ ਤੋਂ ਸੱਗਜਾਤ ਸੇ, ਜੇ ਕਵੀ ਜੀ ਸੰਤ ਹੁੰਦੇ ਤਾਂ ਗਿਆਨੀ ਜੀ ਜ਼ਰੂਰ ਲਿਖਦੇ। ਕਵੀ ਜੀ ਆਪ ਆਪਣੀ ਸਾਰੀ ਰੱਚਨਾ ਵਿਚ ਆਪਣੇ ਸੰਤ ਹੋਣ ਦਾ ਯਾ ਕਿਸੇ ਸਾਧੂ ਸੰਤ ਤੋਂ ਦੀਖਜਤ ਹੋਣ ਦਾ ਜ਼ਿਕਰ ਭੀ ਨਹੀਂ ਕਰਦੇ ਤੇ ਜਗਾ ਜਗਾ ਅਪਣੇ ਆਪ ਨੂੰ ਸਿਖ, ਸਿਖਾਂ ਦਾ ਦਾਸ, ਸਿੱਖਾਂ ਦੀ ਚਰਨ ਧੂੜ ਦਾ ਯਾਚਕ ਤੇ ਸਤਿਗੁਰੂ ਤੋਂ ਸਿੱਖੀ ਦੀ ਯਾਚਨਾ ਕਰਨ ਵਾਲਾ ਲਿਖਦੇ ਹਨ:—

ਯਥਾ:—ਗੁਰ ਸਿਖ ਸਿੰਘ ਸਕਲ ਜਗ ਬਸਾਪਤਿ। ਕਰ ਇਸ਼ਨਾਨ ਗੁਰੂ ਨਿਤ ਜਾਪਤਿ॥
ਤਿਨ ਸਭਿਹਿਨਿ ਕੇ ਚਰਨ ਮਨਾਊਂ। ਪੂਰਨ ਹੋਇ ਗ੍ਰੰਥ ਬਰ ਪਾਊਂ॥੨੮॥ [ਰੁ ੧ ਅੰਸੁ ੧

ਤਥਾ:—ਅਬਿ ਮੈਂ ਸਭਿ ਆਗੇ ਕਰ ਜੋਰਿ। ਬਾਰੰਬਾਰ ਨਿਹੋਰਿ ਨਿਹੋਰਿ॥
ਅਸਿ ਤਿੱਖੀ ਸਿੱਖੀ ਅਸ ਜਾਚਿ। ਚਿਤ ਕੀ ਬ੍ਰਿਤੀ ਸਾਚ ਮਹਿੰ ਰਾਚ॥੨੯॥ [ਅੰ ੨ ਅੰਸੁ੨੬

ਪੁਨਾ:—ਲਾਜ ਰਖ ਨਿਜ ਨਾਮਹਿ ਕੀ ਸਿਖ ਮੈਂ ਤੁਮਰੋ ਜਗ ਮਾਂਹਿ ਕਹਾਵਤਿ। [ਰਾ: ਪ੍ਰ ਧਿ: ੧-੧੩

ਪਟਿਆਲੇ ਆਪ ਕਿਸ ਸੰਮਤ ਵਿਚ ਆਏ, ਕਿਤੋਂ ਲਿਖਤੀ ਪਤਾ ਨਹੀਂ ਚਲਦਾ।

ਮਿਤ ਵਾਰ ਟੋਲ ਕਰੀਏ ਤਾਂ ਕਵੀ ਜੀ ਦੀ ਅਪਣੀ ਲਿਖਤ ੧੮੮੦ ਕੱਤਕ ਤੋਂ ਛਾਲ ਮਾਰਕੇ ੧੮੮੬ ਚੇਤ ਵਦੀ ਦੂਜ ਤੇ ਲੈ ਜਾਂਦੀ ਹੈ, ਜਦੋਂ ਆਪ ਨੇ ਗਰਬ ਰੰਜਨੀ ਮੁਕਾਈ ਹੈ ਤੇ ਇਹ ਕੈਥਲ ਮੁਕਾਈ ਹੈ। ਸੋ ਲਗ ਪਗ ਸਾਢੇ ਛੇ ਬਰਸ ਦੇ ਅਰਸੇ ਵਿਚ ਆਪਦਾ ਬੂੜੀਏ ਨੂੰ ਛੱਡਣਾ, ਕਿਤ ਕਿਤ ਰਹਿਣਾ, ਪਟਿਆਲੇ ਰਹਿਣਾ, ਕਥਲ ਜਾਣਾ, ਤੇ ਗਰਬ ਰੰਜਨੀ ਦੀ ਰਚਨਾ ਕਰਨੀ ਸਾਰੇ ਕੰਮ ਹੋ ਗਏ। ਹੁਣ ਬਾਹਰੋਂ ਟੋਲ ਕਰੀਏ ਤਾਂ ਕੈਥਲ ਜਾਣ ਦਾ ਸੰਮਤ ੧੮੮੨ ਲਿਖਜਾ ਮਿਲਦਾ ਹੈ*। ਇਸ ਹਿਸਾਬ ਆਪ ਦੋ ਕੁ ਸਾਲ ਪਟਿਆਲੇ ਰਹੇ। ਖੋਜ ਕਰੋ ਤਾਂ ਕਿਸੇ ਤੋਂ ਛੇ ਮਹੀਨੇ ਹੀ ਰਹਿਣ ਦਾ ਪਤਾ ਲਗਦਾ ਹੈ ਤੇ ਕਿਸੇ ਤੋਂ ਚਾਰ ਪੰਜ ਸਾਲ ਦਾ। ਵਿਦਜਾ ਦੇ ਪਠਨ ਪਾਠਨ ਦੇ ਪਰਚੇ ਤੇ ਇਸ ਗਲ ਦਾ ਅੱਜ ਤੱਕ ਯਾਦ ਰਹਿਣਾ ਤੇ ਉਥੇ ਨਾਤੇਬੰਦੀ ਦੇ ਸੰਬੰਧ ਹੋਣੇ ਛੇ ਮਹੀਨੇ ਵਾਲੀ ਗਲ ਨੂੰ ਤਾਂ ਗ਼ਲਤ ਦੱਸਦੇ ਹਨ†। ਪਟਿਆਲੇ ਕੀਕੂੰ ਗਏ ਤੇ ਨੌਕਰ ਹੋਏ, ਇਸ ਦਾ ਬੀ ਪੱਕਾ ਥਹੁ ਨਹੀਂ ਪੈਂਦਾ। ਇਕ ਰਵਾਯਤ ਇਹ ਹੈ ਕਿ ਪਟਿਆਲਾ ਪਤੀ ਜੀ ਨੇ ਆਪ ਨੂੰ ਭਾਈ ਮੰਤ ਸਿੰਘ ਜੀ ਦੀ ਮਾਰਫਤ ਪਟਿਆਲੇ ਬੁਲਵਾਇਆ ਸੀ, ਪਰ ਇਸ ਦਾ ਸਬੂਤ ਕੋਈ ਨਹੀਂ ਲੱਭਾ। ਕਵੀ ਜੀ ਦੇ ਸ੍ਰੈ ਰਚਿਤ ਦੋ ਕਬਿੱਤ ਲੱਭੇ ਹਨ‡ ਜਿਨ੍ਹਾਂ ਵਿਚ ਬੇਰੁਜ਼ਗਾਰੀ ਦੀ ਕਸ਼ਟਣੀ ਬੜੇ ਦਰਦ ਨਾਲ ਵਰਣਨ ਕੀਤੀ ਹੈ। ਜੇ ਕਰ ਇਹ ਆਪ ਦੀ ਬੇਰੁਜ਼ਗਾਰੀ ਬਾਬਤ ਲਿਖੀ ਇਕ ਪ੍ਰਸ੍ਤਾਵਨਾ ਮਾਤ੍ਰ ਨਾ ਹੋਵੇ ਤੇ ਸ੍ਰੈ ਜੀਵਨੀ ਦੀ ਟੂਕ ਹੋਵੇ ਤਾਂ ਇਸ ਦਾ ਸਮਾਂ ਬੂੜੀਏ ਤੋਂ ਮਗਰੋਂ ਦੀ ਬੇਰੁਜ਼ਗਾਰੀ ਤੇ ਪਟਿਆਲੇ ਦੀ ਨਕਰੀ ਦੇ ਵਿਚ ਹੀ ਢੁੱਕੇਗਾ। ਪਿੱਛੇ ਦੱਸੇ ਉਨ੍ਹਾਂ ਦੇ ਵਾਕ 'ਪਰਾਰਬਧ ਕਰ ਕਿਤ ਕਿਤ ਰਹੇ' ਵਿਚ ਬੀ ਉਦਾਸੀ ਬੋਲੀ ਹੈ, ਉਹ ਬੀ ਨਾਲ ਮੇਲ ਖਾ ਜਾਂਦੀ ਦਿਸਦੀ ਹੈ ਜਿਸ ਵਿਚ ਬੇ ਰੁਜ਼ਗਾਰੀ ਦੀ ਧ੍ਵਨੀ ਹੈ। ਇਹ ਸਮਾਂ ਕੈਥਲ ਪੁੱਜਣ ਤੋਂ ਮਗਰੋਂ ਨਹੀਂ ਆਇਆ, ਇਹ ਗਲ ਅਗਲੇ ਜੀਵਨ ਪੜ੍ਹਨ ਤੋਂ ਸਿੱਧ ਹੋ ਜਾਏਗੀ। ਕੈਥਲ ਪਤੀ ਦੇ ਦੁਆਰੇ ਆਪ ਯਾਚਕ ਹੋ ਕੇ ਗਏ ਹੀ ਨਹੀਂ ਕਿਉਂਕਿ ਉਸ ਬਾਬਤ ਆਪ ਅੱਗੇ ਚੱਲਕੇ ਦੱਸਣਗੇ ਕਿ ਕੈਥਲ ਪਤੀ ਨੇ ਮੋਨੂੰ ਆਪ ਬੁਲਾਕੇ ਆਦਰ ਨਾਲ ਰੱਖਿਆ। ਫਿਰ ਦੂਸਰਾ ਕਬਿੱਤ ਰਾਜਿਆਂ ਦੇ ਦੁਆਰੇ ਯਾਚਨਾਂ ਦਾ ਪਤਾ ਦੇਂਦਾ ਹੈ। ਹੋ ਸਕਦਾ ਹੈ ਕਿ ਬੇ ਰੁਜ਼ਗਾਰ ਹੋਕੇ ਕਿਤ ਕਿਤ ਰਹਿ ਕੇ ਪਟਿਆਲੇ ਨੌਕਰੀ ਪ੍ਰਾਪਤੀ ਦੇ ਜਤਨ ਵਿਚ ਜੋ ਕੋਸ਼ਿਸ਼ ਕਰਨੀ ਪਈ ਹੋਵੇ, ਇਹ ਉਸ ਪੀੜਾ ਦੇ ਇਸ਼ਾਰੇ ਹੋਣ। ਹਰ ਹਾਲ ਕਬਿੱਤ ਸੁਹਣੇ ਹਨ ਤੇ ਹੋ ਸਕਦਾ ਹੈ ਕੋਈ ਹੋਰ ਹਾਲ ਮਿਲ ਜਾਣ ਤੇ ਇਨ੍ਹਾਂ ਦਾ ਠੀਕ ਟਿਕਾਣਾ ਖੁੱਲ੍ਹ ਆਵੇ ਤੇ ਜੇ ਇਹ ਪ੍ਰਸ੍ਤਾਵਨਾ ਮਾਤ੍ਰ ਹਨ ਤਾਂ ਬੇ ਰੁਜ਼ਗਾਰੀ

*ਮਹਾਨ ਕੋਸ਼।

†੧੮੮੦ ਤੋਂ ੮੬ ਦਾ ਸਮਾ ਪਟਿਆਲੇ ਮਹਾਰਾਜਾ ਕਰਮ ਸਿੰਘ ਜੀ ਦਾ ਹੈ। ਮਹਾਰਾਜਾ ਸਾਹਿਬ ਸੰਮਤ ੧੮੭੦ ਵਿਚ ਗੱਦੀ ਤੇ ਬੈਠੇ ਤੇ ੧੯੦੨ ਬਿ: ਵਿਚ ਸਚਖੰਡ ਪਧਾਰੇ। ਸੰਮਤ ੧੮੮੦ ਤੋਂ ੮੬ ਦੇ ਸਮੇਂ ਦੇ ਮਹਾਰਾਜਾ ਸਾਹਿਬ ਦੇ ਰੋਜ਼ਨਾਮਚੇ ਮੁਕੰਮਲ ਤੇ ਸਿਲਸਿਲੇ ਵਾਰ ਨਹੀਂ ਮਿਲਦੇ। ਰੋਜ਼ਨਾਮਚਿਆ ਵਿਚੋਂ ਚੰਗੀ ਖੋਜ ਕਰਨ ਪਰ ਬੀ ਕਵੀ ਜੀ ਦੇ ਹਾਲਾਤ ਪਰ ਕੋਈ ਰੌਸ਼ਨੀ ਪ੍ਰਾਪਤ ਨਹੀਂ ਹੋ ਸਕੀ।

‡ਜਿਸ ਕਾਗਤ ਪਰ ਏਹ ਲਿਖੇ ਹਨ ਉਸ ਦੇ ਹਾਸ਼ੀਏ ਪਰ ਲਿਖਿਆ ਹੈ 'ਭਾਈ ਸੰਤੋਖ ਸਿੰਘ ਜੀ ਕਵਿ ਕ੍ਰਿਤ ਦੋਨੋਂ ਕਬਿਤ ਹੈਂ'। ਇਹ ਕਾਗਤ ਮਿਲਿਆ ਬੀ ਕਵੀ ਜੀ ਦੇ ਅਪਣੇ ਕਾਗਤਾਂ ਵਿਚੋਂ ਹੈ।

ਦੀ ਇਕ ਤਸਵੀਰ ਹਨ। ਇਸ ਲਈ ਅਸੀਂ ਏਥੇ ਉਨ੍ਹਾਂ ਨੂੰ ਦੇ ਦੇਂਦੇ ਹਾਂ।

ਕਬਿੱਤ—ਛੁਟਜੋ ਹੈ ਪ੍ਰਾਕ੍ਰਮ[1] ਔ ਬਿਸਰਜੋ ਹੈ ਨੇਮ ਧ੍ਰਮ ਔਰ ਖੋਈ ਹਜਾਉ ਸ਼ਰਮ[2] ਅਤਿ ਦੁਖ ਪਾਈਅਤਿ ਹੈ। ਘਰ ਕੇ ਰੁਸਾਨੇ, ਸਭ ਆਪਨੇ ਭਏ ਬਿਰਾਨੇ[3], ਨਾਰੀ ਦੇਤਿ ਤਾਨੇ, ਸੁਨ ਸਿਰ ਨਜਾਈਅਤਿ ਹੈ। ਮਿੱਤ੍ਰ ਹੂੰ ਛੁਪਾਏ ਨੈਨ, ਸੂਧੇ ਹੂੰ ਨ ਬੈਲੈਂ ਬੈਨ, ਮਨ ਮੈਂ ਨ ਧਰੈਂ ਜਾਕੇ ਢਿਗ ਜਾਈਅਤਿ ਹੈ[4]। ਦ੍ਵਾਰ ਪੈ ਕਰਜ਼ਦਾਰ ਠਾਂਢੇ ਮੁਖ ਦੇਤਿ ਗਾਰ, ਬਿਨਾ ਰੋਜ਼ਗਾਰ ਰੋਜ਼ ਗਾਰ ਖਾਈਅਤਿ ਹੈ[5] ॥ ੧ ॥ ਰੋਜ਼ੀ ਕੀ ਗਰਜ਼ ਰਜੁ ਰਾਜਨ ਕੀ ਰਾਜੀਅਤਿ[6] ਪਾਜੀ ਪਾਇ ਪੂਜ ਪਰ ਪੀਰ ਪਾਈਅਤਿ ਹੈ[7]। ਦਾਸ ਕੌਨ ਦੂਸਰੋ ਨ ਦੇਖੀਆ ਗਰਜ਼ ਸਮ[8] ਬਰਜਿ ਹਟਾਵੈ ਤਾਂ ਪੈ ਫਰ ਜਾਈਅਤਿ ਹੈ[9]। ਜੀਵਕਾ ਅਧੀਨ ਦੀਨ ਦੀਨਤਾ ਮੈਂ ਦਾਹ ਕੋ ਨ[10], ਲੋਗ ਔ ਲੁਗਾਈਅਨ ਮੈਂ ਯੂਹੀ ਗਾਈਅਤਿ ਹੈ[11]:—ਗੁਨ ਕੋ ਗਰੂਰ ਕੂਰ, ਸਾਹਿਬ ਸ਼ਹੂਰ ਭੂਰ[12]! ਅਪਨੀ ਜਰੂਰ ਜਾ ਜਰੂਰ ਜਾਈਅਤਿ ਹੈ ॥ ੨ ॥

ਇਕ ਹੋਰ ਸਜਨ ਜੀ ਤੋਂ ਇਹ ਵਾਰਤਾ ਮਿਲੀ ਹੈ ਕਿ ਆਪ ਜਦ ਪਟਿਆਲੇ ਨੌਕਰ ਹੋ ਗਏ ਤਾਂ ਆਪ ਨੇ ਕੀਹ ਡਿੱਠਾ ਕਿ ਜਾਤ ਅਭਿਮਾਨੀ ਵਿਦਵਾਨਾਂ ਦਾ ਦਰਬਾਰ ਵਿਚ ਜ਼ੋਰ ਹੈ ਤੇ ਇਕ ਸਿੱਖ ਦੀ ਦਾਲ ਗਲਨੀ ਸੌਖੀ ਗਲ ਨਹੀਂ ਹੈ। ਜਦੋਂ ਕਵੀ ਸਭਾ ਵਿਚ ਆਪ ਗਏ ਤਾਂ ਓਥੇ ਕ੍ਰਿਸ਼ਨ ਲੀਲ੍ਹਾ ਪਰ ਕਵੀਆਂ ਦੀ ਕਾਬਲੀਅਤ ਦੀ ਜ਼ੋਰ ਆਜ਼ਮਾਈ ਹੋ ਰਹੀ ਦੇਖੀ। ਆਪ ਨੂੰ ਬੀ ਏਥੇ ਏਸੇ ਮੈਦਾਨ ਵਿਚ ਆਪਣੇ ਖਿਆਲ ਪ੍ਰਗਟ ਕਰਨੇ ਦੀ ਸਿਫਾਰਸ਼ ਹੋਈ। ਆਪ ਨੇ ਕਿਹਾ ਕਿ 'ਮੇਰਾ ਇਸ਼ਟ ਭਾਵ ਦਸਮੇ ਗੁਰੂ ਕਲਗੀਧਰ ਨਾਲ ਬੱਝਾ ਪਿਆ ਹੈ,ਮੈਂ ਉਸ ਉੱਜਲਤਾ ਦੇ ਮੰਡਲ ਦਾ ਜਸ ਗਾਇਨ ਕਰਨਾ ਚਾਹੁੰਦਾ ਹਾਂ'। ਦੋ ਤ੍ਰੈ ਵੇਰ ਤਾਂ ਇਸ ਉੱਤਰ ਤੇ ਚੁੱਪ ਵਰਤ ਜਾਂਦੀ ਰਹੀ,ਪਰ ਅੰਤ ਆਗਜਾ ਮਿਲੀ, ਆਪ ਕਵਿਤਾ ਕਹਿਣ ਲਗ ਪਏ ਤੇ ਅਪਣੀ ਕਾਵ੍ਯ ਸੁੰਦਰਤਾ ਕਰਕੇ ਉਹ ਸੁਣੀ ਜਾਣ ਲਗ ਪਈ*। ਹੌਲੇ ਹੌਲੇ ਸਾਰੀ ਸਭਾ ਆਪਦੀ ਕਾਬਲੀਅਤ ਨੂੰ ਸਲਾਹੁਣ ਲਗ ਪਈ। ਪਰੰਤੂ ਜੈਸਾ ਕਿ ਭਰਥਰੀ ਹਰੀ ਜੀ ਨੇ ਕਿਹਾ

---

[1]ਬਲ ਛੀਨ ਹੋ ਗਿਆ ਹੈ। [2]ਪਤ ਅਬਰੋ ਸਭ ਨਾਸ਼ ਹੋ ਚੁਕੀ ਹੈ। [3]ਸਾਰੇ ਆਪਣੇ (ਸਾਕ ਅੰਗ) ਬਿਗਾਨ ਬਣ ਗਏ ਹਨ। [4]ਜਿਨ੍ਹਾਂ ਦੇ ਕੋਲ ਜਾਈਦਾ ਹੈ ਓਹ ਕੱਖ ਪ੍ਰਵਾਹ ਨਹੀਂ ਕਰਦੇ। [5]ਰੋਜ਼ਗਾਰ ਤੋਂ ਬਿਨਾਂ ਨਿਤ (ਕਰਜ਼ਦਾਰਾਂ ਦੀਆਂ) ਗਾਲਾਂ ਖਾਈਦੀਆਂ ਹਨ। [6]ਰੋਟੀ ਦੀ ਗ਼ਰਜ਼ ਕਰਕੇ ਰਾਜਿਆਂ ਦੀ ਰੱਸੀ (ਢਾਹੀ, ਨੌਕਰੀ) ਵਿਚ ਬੀ ਖੁਸ਼ ਹੋਈਦਾ ਹੈ। (ਅ) ਰਾਜਿਆਂ ਦੀ ਪੂੜ ਵਿਚ ਰੁਲੀਦਾ ਹੈ। [7]ਪਾਜੀਆਂ (ਨੀਚਾਂ) ਦੇ ਪੈਰ ਪੂਜੀਦੇ ਹਨ ਪਰ ਫੇਰ ਬੀ ਪੀੜਾ ਹੀ ਮਿਲਦੀ ਹੈ। [8]ਭਾਵ ਗ਼ਰਜ਼ ਵਰਗਾ ਕੋਈ ਹੋਰ ਗ਼ੁਲਾਮ ਨਹੀਂ ਡਿੱਠਾ। [9](ਜੇਹੜਾ) ਵਰਜਕੇ (ਆਪਣੇ ਬੂਹੇ ਤੋਂ) ਹਟਾ ਦਿੰਦਾ ਹੈ ਉਸੇ ਦੇ (ਦਰ ਤੇ) ਫਿਰ ਜਾਈਦਾ ਹੈ। [10]ਜੀਵਕਾ ਦੇ ਅਧੀਨ ਜੋ ਹੈ, ਕੰਗਾਲ ਹੈ, ਤੇ ਕੰਗਾਲੀ ਵਿਚ ਕਿਹੜਾ ਸਾੜ ਨਹੀਂ ਹੈ? (ਭਾਵ ਇਸ ਤੁੱਲ ਦੁਖ ਹੋਰ ਕੋਈ ਨਹੀਂ, ਇਹ ਕੰਗਾਲੀ ਦਾ ਦੁਖ ਹੀ ਸਭਨਾ ਦੁਖਾਂ ਤੋਂ ਵਡਾ ਦੁਖ ਹੈ)। [11](ਇਹ ਕਹਾਵਤ) ਨਰ ਨਾਰੀਆਂ ਵਿਚ ਇਉਂ ਹੀ ਕਹੀ ਜਾਂਦੀ ਹੈ। [12]ਗੁਣਾਂ ਦਾ ਗਰੂਰ ਕੂੜ ਹੈ (ਭਾਵੇਂ ਹੈ ਗੁਣੀ ਤੂੰ) ਕਿਡਾ ਹੀ ਵਡਾ ਦਾਨਾ (ਕਿਉਂ ਨਾਂ) ਹੋਵੇਂ।

*ਆਪਦੇ ਵੇਲੇ ਕੁਵੇਲ ਗੁਰੂ ਯਸ਼ ਬਾਬਤ ਰਚੇ ਛੰਦ ਗੁ: ਪ੍ਰ: ਸੂ: ਦੇ ਮੰਗਲਾਂ ਵਿਚ ਜਟਿਤ ਹਨ।

ਹੈ 'ਬੋਧਾਰੋ ਮਤਸਰ ਗ੍ਰਸਤਾ:*'ਉੱਚ ਜਾਤੀ ਦੇ ਅਭਿਮਾਨ ਵਾਲੇ ਦਰਬਾਰੀ ਵਿਦਵਾਨਾਂ ਦੀ ਇਹੋ ਸਲਾਹ ਠਹਿਰੀ ਕਿ ਕਿਵੇਂ ਨਵੀਨ ਕਵੀ ਜੀ ਦੇ ਪੈਰ ਨਾਂ ਲੱਗਣ। ਸੋ ਕਵੀਆਂ ਦੇ ਸਨਮਾਨੇ ਜਾਣ ਵੇਲੇ ਆਪ ਨੂੰ ਸਿਰੋਪਾਉ ਵਜੋਂ ਇਕ ਸੌ ਰੁਪਯਾ ਤੇ ਦੁਸ਼ਾਲਾ ਪੇਸ਼ ਹੋਇਆ। ਦੂਸਰਿਆਂ ਦੇ ਮੁਕਾਬਲੇ ਤੇ ਇਹ ਛੋਟੀ ਭੇਟਾ ਹੱਤਕ ਵਾਲੀ ਗਲ ਸੀ। ਸ਼ੁਰੂ ਸ਼ੁਰੂ ਵਿਚ ਕਵੀ ਜੀ ਨੂੰ 'ਪੋਂਡੂ' ਆਦਿ ਪਦਾਂ ਨਾਲ ਯਾਦ ਕੀਤਾ ਜਾਂਦਾ ਸੀ, ਜਿਸਦੀ ਸੁੰਹ ਕਵੀ ਜੀ ਨੂੰ ਪੈ ਜਾਂਦੀ ਸੀ। ਕਵੀ ਜੀ ਨੇ ਜਨਾਉਣਾ ਤਾਂ ਕੁਛ ਨਾ ਪਰ ਉਨ੍ਹਾਂ ਦੀ ਪ੍ਰਬੀਨਤਾ ਨੇ ਆਪਣੇ ਲਈ ਸਨਮਾਨ ਪੈਦਾ ਕਰ ਹੀ ਲਿਆ ਤੇ ਸ੍ਰੀ ਮਹਾਰਾਜਾ ਜੀ ਪਰ ਭੀ ਆਪ ਦੀ ਪ੍ਰਬੀਨਤਾ ਦਾ ਅਸਰ ਹੋ ਗਿਆ। ਹੁਣ ਪਟਿਆਲੇ ਵਿਚ ਆਪ ਰਾਜ ਕਵੀਆਂ ਵਿਚ ਸਨ, ਰਸਦਾਂ ਲਗੀਆਂ ਸਨ, ਤੁਜ਼ੀਨਾ ਮਿਲਦਾ ਸੀ ਤੇ ਹੋਰ ਸਨਮਾਨ ਭੀ ਪ੍ਰਾਪਤ ਸੀ। ਕੇਵਲ ਦਰਬਾਰ ਦੇ ਉੱਚ ਜ਼ਾਤੀ ਦੇ ਘਾੰਡ ਵਾਲੇ ਵਿਦਵਾਨਾਂ ਦੀ ਖੁਣਸ ਸੁਖਦਾਈ ਵਸਤੂ ਨਹੀਂ ਸੀ।

[ਸ਼੍ਰੀ ਕਲਗੀਧਰ ਜੀ ਦੀਆਂ ਬੰਦੂਕਾਂ]

ਸ਼੍ਰੀ ਗੁ: ਪ੍ਰ: ਸੂਰਜ ਰੁਤ ੫ ਅੰਸੂ ੫੧ ਅੰਕ ੩੫ ਵਿਚ ਕਵੀ ਜੀ ਨੇ ਸ਼੍ਰੀ ਦਸਮੇਸ਼ ਪਿਤਾ ਜੀ ਦੀ ਸ਼ਮਸ਼ੇਰ ਪਰ ਇਕ ਕਬਿੱਤ ਭਾਵਾ ਸੁੰਦਰ ਲਿਖਯਾ ਹੈ। ਇਹ ਕਬਿੱਤ 'ਗਰਬ ਰੀਜਨੀ' ਵਿਚ ਭੀ ਆਇਆ ਹੈ। ਆਪ ਨੇ ਰੁਤ ੬ ਅੰਸੂ ੧੭ ਦੇ ਅੰਕ ੪੬, ੪੭ ਵਿਚ ਦਸਮੇਸ਼ ਪਿਤਾ ਜੀ ਦੀਆਂ ਤੋਪਾਂ (ਬਾਘਨ ਤੇ ਬਿੱਜ ਘੋਖ) ਪਰ ਦੋ ਕਬਿੱਤ ਅਤਿ ਮਨਮੋਹਨ ਲਿਖੇ ਹਨ। ਇਸੀ ਤਰ੍ਹਾਂ ਆਪ ਨੇ ਸ਼੍ਰੀਗੁਰੂ ਜੀ ਦੀਆਂ ਬੰਦੂਕਾਂ ਦਾ ਇਕ ਛੰਦ ਬੜੀ-ਕੋਵਦਾਰ ਰਚਨਾਂ ਵਿਚ ਰਚਿਆ, ਉਹ ਕਿਸੇ ਗ੍ਰੰਥ ਵਿਚ ਚੜ੍ਹਨੋਂ ਰਹਿ ਗਿਆ। ਜਾਪਦਾ ਹੈ ਕਿ ਇਹ ਰਚਨਾਂ ਪਟਿਆਲੇ ਨਿਵਾਸ ਦੇ ਦਿਨਾਂ ਦੀ ਦਰਬਾਰ ਵਿਚ ਕਿਸੇ ਸਮੇਂ ਉਚਾਰੀ ਹੈ, ਇਸ ਖ਼ਯਾਲ ਤੇ ਇਸ ਕਬਿੱਤ ਨੂੰ ਅਸੀਂ ਇਸ ਥਾਵੇਂ ਦੇਂਦੇ ਹਾਂ।

ਜ਼ਹਿਰ ਕੀ ਜੋਹਨ ਕੈ ਕਹਿਰ ਕੀ ਕਰਾਮਾਤ,
ਕਾਲਕਾ ਕਰਾਲ ਕੀ ਕੈ ਬਡੀ ਬਡੀ ਕੂਕੇ ਹੈਂ[੧]।
ਬੀਜਰੀ ਕੋ ਪੁੰਜ ਹੈ, ਕਿ ਕਾਲ ਹੂੰ ਕੀ ਕੁੰਜ ਹੈ[੨]
ਜਮਾਤ ਜਮ ਗੁੰਜ ਹੈ ਕਿ ਸਰਪਨ ਸੀ ਸ਼ੁਕੈ ਹੈਂ[੩]।
ਕਲਹ ਕੀ ਕੁਲਾਹਲ, ਹਲਾਹਲ ਕੀ ਨਲਕੀ ਹੈਂ[੪]
ਭਨਤਿ ਸੈਰੋਖ ਸਿੰਘ ਪਾਵਕ ਭਭੂਕੇ ਹੈਂ।
ਅਜਬ ਗਜਬ ਹੈ ਕਿ ਕੋਪ ਲਬਾਲਬ ਹੈਂ[੫]
ਕਿ ਮਜ਼ਹਬ ਕੀ ਬਿਜੈ ਹੈ ਕਿ ਗੁਰੂ ਕੀ ਬੰਦੂਕੈ ਹੈਂ[੬]।

੧ਯਾ (ਇਹ) ਭਯਾਨਕ ਕਾਲਕਾ ਦੀਆਂ ਵਡੀਆਂ ਵਡੀਆਂ ਕੂਕਾਂ ਹੈਨ। ੨ਯਾ ਕਾਲ ਦਾ ਘਰ (ਕੁੰਜ) ਹੈਨ (ਭਾਵ ਕਾਲ ਇਨ੍ਹਾਂ ਵਿਚ ਵਸਦਾ ਹੈ)। ੩ਯਾ ਏਹ ਜਮਾਂ ਦੀ ਜਮਾਤ ਦੀਆਂ ਗੁੰਜਾਂ (ਪ੍ਰਤੱਖ ਰੂਪ ਧਾਰੀ) ਹਨ ਯਾ ਸੱਪਾਂ ਦੀਆਂ ਸ਼ੂਕਾਂ (ਫੁਕਾਰੇ) ਹਨ। ੪ਕਲਹ ਦਾ ਇਹ ਮੰਗਲ ਹਨ ਯਾ ਜ਼ਹਿਰ ਦੀਆਂ ਨਲਕੀਆਂ ਹੈਨ। ੫(ਏਹ ਇਕ) ਅਨੋਖਾ ਗਜ਼ਬ ਹਨ ਯਾ (ਸਰਵਾਂਗ) ਪਰਿਪੂਰਣ ਕੋਪ ਹਨ। ੬ਯਾ (ਏਹ) ਧਰਮ (ਜੁੱਧ) ਦੀ ਬਿਜੈ ਦਾ ਰੂਪ ਹਨ ਯਾ ਗੁਰੂ ਜੀ ਦੀਆਂ ਬੰਦੂਕਾਂ ਹਨ।

*ਅਰਥਾਤ ਵਿਦਵਾਨ ਲੋਕ ਈਰਖਾ ਵਿਚ ਗ੍ਰਸੇ ਹੋਏ ਹਨ।

੮. ਕੈਥਲ ਨਿਵਾਸ।

ਕੈਥਲ ਜਾਣਾ ਕੀਕੂੰ ਹੋਇਆ, ਕੋਈ ਲਿਖਤੀ ਗਲ ਕਵੀ ਕਲਮ ਦੀ ਵਿਸਥਾਰ ਵਾਲੀ ਨਹੀਂ ਮਿਲਦੀ। ਸੁਣੀਦਾ ਹੈ ਕਿ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਦੀਆਂ ਖ਼ੂਬੀਆਂ ਤੋਂ ਜਾਣੂ ਹੋਕੇ ਕੈਥਲਪਤੀ ਨੇ ਆਪ ਨੂੰ ਸਦਿਆ ਹੈ। ਆਮ ਪ੍ਰਸਿਧ ਗਲ ਇਹ ਹੈ ਕਵੀ ਜੀ ਦੇ ਗੁਣਾਂ ਦੀ ਕੀਰਤੀ ਸੁਣਕੇ ਤੇ ਰਚਨਾ ਵੇਖਕੇ ਕੈਥਲ ਪਤੀ ਜੀ ਨੇ ਆਪਨੂੰ ਪਟਿਆਲਾ ਪਤੀ ਮਹਾਰਾਜ ਕਰਮ ਸਿੰਘ ਜੀ ਤੋਂ ਮੰਗ ਲਿਆ ਤੇ ਉਨ੍ਹਾਂ ਨੇ ਆਪਨੂੰ ਖਸ਼ੀ ਨਾਲ ਕੈਥਲ ਘੱਲ ਦਿੱਤਾ। ਆਪ ਦੀ ਕੁਲ ਵਿਚੋਂ ਬੀ ਇਸੇ ਗਲ ਦੀ ਪੁਸ਼ਟੀ ਹੁੰਦੀ ਹੈ, ਪਰੰਤੂ ਇਕ ਗਲ ਪੂਰੀ ਨਿਸ਼ਚਿਤ ਹੈ ਕਿ ਕੈਥਲ ਪਤੀ ਮਹਾਰਾਜ ਭਾਈ ਉਦਯ ਸਿੰਘ ਜੀ ਨੇ ਆਪ ਨੂੰ ਆਪ ਬੁਲਵਾਕੇ ਆਪਣੇ ਪਾਸ ਆਦਰ ਨਾਲ ਰਖਿਆ ਹੈ, ਜੈਸਾ ਕਿ ਕਵੀ ਜੀ ਲਿਖਦੇ ਹਨ—

ਚੌਪਈ—ਉਦਯ ਸਿੰਘ ਬਡ ਭੂਪ ਬਹਾਦੁਰ। ਕਵਿ ਬੁਲਾਇ ਰਾਖਜੋ ਢਿਗ ਸਾਦਰ।

ਕੈਥਲ ਵਿਚ ਰਹਿਕੇ ਆਪ ਦੀ ਉਪਜੀਵਕਾ ਕਿਸ ਪ੍ਰਕਾਰ ਹੋਈ? ਪਤਾ ਲਗਦਾ ਹੈ ਕਿ ਰਹਿਣ ਨੂੰ ਮਕਾਨ ਚੰਗਾ ਵੱਡਾ ਮਿਲ ਗਿਆ*। ਆਖਦੇ ਹਨ ਕਿ ਇਸ ਮਕਾਨ ਦੀ ਡਿਓੜ੍ਹੀ ਵਿਚੋਂ ਤਦੋਂ ਹਾਥੀ ਅੰਦਰ ਲੰਘ ਜਾਂਦਾ ਸੀ। ਇਸਦੇ ਦਰਵਾਜ਼ਿਆਂ ਤੇ ਇਮਾਰਤੀ ਸ਼ੋਰ ਸਨ ਜਿਸ ਕਰਕੇ ਹੁਣ ਤਕ ਇਸਨੂੰ ਸ਼ੋਰਾਂ ਵਾਲੀ ਹਵੇਲੀ ਆਖਦੇ ਹਨ।ਇਸ ਹਵੇਲੀ ਦਾ ਦਰਵਾਜ਼ਾ ਹੁਣ ਜ਼ਰਾ ਬਦਲ ਗਿਆ ਹੈ।ਸਵਾਰੀ ਆਪਨੂੰ ਸਰਕਾਰੀ ਮਿਲਦੀ ਸੀ ਤੇ ਹਾਥੀ ਦੀ ਸਵਾਰੀ ਬੀ ਮਿਲਦੀ ਸੀ। ਰਸਦਾਂ ਬੀ ਖੁੱਲ੍ਹੀਆਂ ਲਗ ਗਈਆਂ ਸਨ, ੨) ਰੋਜ਼ ਜੇਬ ਖਰਚ ਮਿਲਦਾ ਸੀ ਤੇ ਅੱਧੇ ਪਿੰਡ ਦੀ ਆਮਦਨੀ ਛੇ ਮਹੀਨੇ ਬਾਦ ਹੋਰ ਮਿਲ ਜਾਂਦੀ ਸੀ।ਇਸਤੋਂ ਮਗਰੋਂ ਇਕ ਗਿਰਾਂ ਇਨਾਮ ਮਿਲਿਆ ਸੀ, ਜੈਸਾ ਕਿ ਰਾਮਾਯਨ ਦੇ ਟੀਕੇ ਵਿਚ ਆਪ ਦੱਸਦੇ ਹਨ ਕਿ ਕੈਥਲ ਨਾਥ ਨੇ ਇਸ ਟੀਕੇ ਪਰ ਪ੍ਰਸੰਨ ਹੋਕੇ ਮੋਥਲੀ ਨਾਮੇ ਪਿੰਡ ਮੈਨੂੰ ਬਖਸ਼ੀਸ਼ ਕੀਤਾ, ਇਹ ਗੱਲ ੧੮੬੧ ਸੰਮਤ ਦੀ ਹੈ। ਪਰ ਇਸ ਤੋਂ ਅਨੁਮਾਨ ਇਹੋ ਲਗਦਾ ਹੈ ਕਿ ਇਸ ਤੋਂ ਪਹਿਲੋਂ ਬੀ ਆਪ ਦੀ ਉਪਜੀਵਕਾ ਦਾ ਪ੍ਰਬੰਧ ਸਨਮਾਨ ਵਾਲਾ ਸੀ ਤੇ ਆਪ ਸਾਰੀ ਆਯੂ ਚੰਗੀ ਆਸੂਦਾ ਹਾਲਤ ਵਿਚ ਕੈਥਲ ਰਹੇ ਹਨ ਤੇ ਮਹਾਰਾਜ ਆਪ ਦੀ ਹਰ ਤਰ੍ਹਾਂ ਪ੍ਰਤਿਪਾਲਾ ਕਰਦੇ ਰਹੇ ਹਨ†।

*ਇਹ ਹਵੇਲੀ ਬ੍ਰਹਮਣਾਂ ਦੇ ਮਹੱਲੇ ਵਿਚ ਹੈ। ਕਵੀ ਜੀ ਦੇ ਚਾਰ ਲੜਕੇ ਮਿਲਕੇ ਇਹ ਹਜ਼ਾਰ ਕੁ ਨੂੰ ਵੇਚ ਚੁਕੇ ਸੁਣੀਂਦੇ ਹਨ ਤੇ ਹੁਣ ਇਹ ਕਿਸੇ ਮਹਾਜਨ ਸ਼ਾਹੂਕਾਰ ਪਾਸ ਹੈ। ਉਂਵ ਹਵੇਲੀ ਬੜੀ ਹੈ ਤੇ ਸ਼ਹਿਰ ਦੇ ਵਿਚਕਾਰ ਹੈ। ਇਸ ਵੇਲੇ ਜਦ ਕੈਥਲ ਮਾਮੂਲੀ ਕਸਬਾ ਰਹਿ ਗਿਆ ਹੈ ਇਸ ਦੀ ਕੀਮਤ ਦਸ ਪੰਦਰਾਂ ਹਜ਼ਾਰ ਖੜਾਲੀ ਜਾਂਦੀ ਹੈ।

†ਇਹ ਬੀ ਕਹਿੰਦੇ ਹਨ ਕਿ ਗੁਰ ਪ੍ਰਤਾਪ ਸੂਰਜ ਗ੍ਰੰਥ ਰਚਣ ਦੇ ਦਿਨਾਂ ਵਿਚ ਹੋਰ ਪਿੰਡ ਬੀ ਮਿਲੇ, ਪਰ ਕਵੀ ਜੀ ਦਾ ਲੇਖ ਨਹੀਂ ਮਿਲਦਾ। ਕਵੀ ਜੀ ਦੀ ਪੋਤੀ ਬੀਬੀ ਆਸ ਕੌਰ ਜੋ ਇਸ ਵਲੇ ੭੦ ਕੁ ਬਰਸ ਦੇ ਹਨ ਤੇ ਬੁਡਲਾਡੇ ਰਹਿੰਦੇ ਹਨ ਤੋਂ ਪਤਾ ਲਗਾ ਹੈ ਕਿ ਕਵੀ ਜੀ ਦੇ ਚਲਾਣੇ ਮਗਰੋਂ ਏਹ ਕੁਛ ਚਿਰ ਕੈਥਲ ਵਿਚ ਆਪਣੀ ਦਾਦੀ ਜੀ ਪਾਸ ਰਹੇ ਹਨ, ਉਨ੍ਹਾਂ ਦੀ ਸ਼ਾਦੀ ਬੀ ਦਾਦੀ (ਕਵੀ ਜੀ ਦੀ ਇਸਤ੍ਰੀ ਬੀਬੀ ਰਾਮ ਕੌਰ) ਨੇ ਕੀਤੀ ਸੀ। ਬੀਬੀ ਜੀ ਦਸਦੇ ਹਨ ਕਿ ਕਵੀ ਜੀ ਦੇ ਚਲਾਣੇ ਮਗਰੋਂ ਬੀ ਸਾਡੇ ਘਰ ਤ੍ਰੈ ਪਿੰਡਾਂ ਤੋਂ ਦੁਇ ਫਸਲਾਂ ਤੇ ਚਾਵਲ ਮੱਕੀ ਕਣਕ ਖੁੱਲ੍ਹੇ ਆਉਂਦੇ ਸਨ। ਜਿਸ ਤੋਂ ਪਤਾ ਲੱਗਾ ਹੈ ਕਿ ਤ੍ਰੈ ਪਿੰਡ ਕਵੀ ਜੀ ਪਾਸ ਘਟ ਤੋਂ ਘਟ ਐਸੇ ਸਨ ਕਿ ਜਿਨ੍ਹਾਂ ਦਾ ਹਾਸਲ, ਚਾਹੇ ਸਾਰਾ ਚਾਹੇ ਥੋੜਾ, ਉਨ੍ਹਾਂ ਨੂੰ ਮਿਲਦਾ ਸੀ।

ਕਵੀ ਜੀ ਦੇ ਕਾਵਜ ਤੇ ਗਰ ਇਤਿਹਾਸ ਦੇ ਪ੍ਰਸੰਗ ਕੱਠੇ ਕਰਕੇ ਲਿਖਣੇ ਦੀ ਜੋ ਸੇਵਾ ਹੈ ਬੜੀ ਕਦਰ ਯੋਗ ਹੈ, ਪਰ ਇਸਦੇ ਨਾਲ ਭਾਈ ਉਦਯ ਸਿੰਘ ਮਹਾਰਾਜ ਬੀ ਕਦਰ ਦੇ ਯੋਗ ਹਨ। ਕਿਉਂਕਿ ਕਈ ਵੇਰ ਗੁਣੀ ਦੇ ਗੁਣ ਦੀ ਪ੍ਰਫੁੱਲਤਾਈ ਗੁਣਗ੍ਰਾਹਕ ਦੀ ਕਦਰ ਨਾਲ ਹੋਈ ਹੈ ਤੇ ਗੁਣਗ੍ਰਾਹਕ ਉਹੋ ਹੋ ਸਕਦਾ ਹੈ ਜੋ ਆਪ ਗੁਣ ਦਾ ਰਸਿਕ ਹੋਵੇ। ਕਈ ਗੁਣੀ ਸੰਸਾਰ ਵਿਚ ਆਏ, ਗੁਣ ਗ੍ਰਾਹਕ ਦੇ ਨਾ ਮਿਲਣ ਕਰਕੇ ਉਨ੍ਹਾਂ ਨੂੰ ਰਿਜ਼ਕ ਰੋਟੀ ਦੇ ਭਾਰ ਨੇ ਨੱਪ ਲਿਆ ਤੇ ਗੁਣ ਅਣਮੋਲਿਆ ਹੀ ਉਨ੍ਹਾਂ ਦੇ ਸਰੀਰ ਨਾਲ ਟਰ ਗਿਆ। ਗੁਣ ਗ੍ਰਾਹਕ ਜੋ ਗੁਣੀਂ ਨੂੰ ਰਿਜ਼ਕ ਰੋਟੀ ਤੋਂ ਸੁਬਕਦੋਸ਼ ਕਰਦਾ ਹੈ ਯਾ ਉਸਨੂੰ ਲੋੜਾਂ, ਥੁੜਾਂ ਤੇ ਮੁਸ਼ਕਲਾਂ ਵੇਲੇ ਸਹਾਈ ਹੁੰਦਾ ਹੈ, ਉਸਦੇ ਗੁਣ ਨੂੰ ਵਧੇਰੇ ਉੱਚਾ ਹੋਣ ਦਾ ਮੌਕਾ ਦੇਂਦਾ ਹੈ। ਇਹ ਠੀਕ ਹੈ ਕਿ ਕਈ ਗੁਣੀ ਗ਼ਰੀਬੀ ਤੇ ਦੁਖਾਂ ਵਿਚ ਸਾਂਈਂ ਮਿਹਰ ਨਾਲ ਉੱਚੇ ਉਠੇ, ਮੁਸ਼ਕਲਾਂ ਹੱਲ ਕੀਤੀਆਂ ਤੇ ਫਿਰ ਗੁਣ ਦਾ ਚਮਤਕਾਰ ਬੀ ਦਿਖਾ ਗਏ, ਪਰ ਜੇ ਕਦੇ ਓਹ ਰਿਜ਼ਕ ਰੋਟੀ ਦੀ ਚਿੰਤਾ ਦੇ ਕਸ਼ਟਾਂ ਤੋਂ ਸੁਖੇਰੇ ਰੱਖੇ ਜਾਂਦੇ ਤਾਂ ਖ਼ਬਰੇ ਉਨ੍ਹਾਂ ਦਾ ਗੁਣ ਕਿੰਨਾਂ ਕੁ ਵਧੀਕ ਮੋਲਦਾ ਤੇ ਜਗਤ ਨੂੰ ਕਿੰਨਾਂ ਵੱਧ ਲਾਭ ਪਹੁੰਚਦਾ। ਇਸ ਕਰਕੇ ਜਿੱਥੇ ਕਵੀ ਜੀ ਦੇ ਗੁਣ ਦੀ ਕੁਦਰ ਹੋਵੇ ਓਥੇ ਮਹਾਰਾਜ ਉਦਯ ਸਿੰਘ ਜੀ ਦੀ ਕਦਰ ਬੀ ਨਾਲ ਹੋਣੀ ਚਾਹੀਏ। ਕਵੀ ਜੀ ਨੇ ਬੀ ਆਪ ਦੀ ਗੁਣ ਗ੍ਰਾਹਕਤਾ ਦੀ ਸਾਖ ਭਰੀ ਹੈ। ਮਹਾਰਾਜ ਭਾਈ ਲਾਲ ਸਿੰਘ ਦਾ ਹਾਲ ਲਿਖਕੇ ਕਹਿੰਦੇ ਹਨ:—

ਕਬਿੱਤ—ਤਾਂਕੇ ਸੁਤ ਉਦਯ ਸਿੰਘ ਜੈਸੇ ਉਦਯ ਸਿੰਘ ਭਯੋ ਰਿਦੇ ਕੇ ਮ੍ਰਿਦੁਲ ਧੀਰ ਧਾਰਿਬੇ ਕੋ ਧਰ ਸੇ[1]। ਗੁਨ ਗ੍ਰਾਹ, ਗੁਨ ਗਾਹ, ਗੁਨ ਗ੍ਰਿਹ, ਗੁਨ ਗੌਰ, ਗੁਰੂ ਗਿਰਾ ਗੋਯ, ਗਤਿ ਗੰਮਜ ਗਾਰ ਗਿਰ ਸੇ[2]। ਦਸੋ ਦਿਸ ਫੇਰੇ ਜਸ ਦਾਨ ਦੇਬੋ ਦਿਨ ਦਿਨ, ਦਾਰਿਦ ਦੁਰਦ[3] ਦਰਬੇ ਕੋ ਸ਼ੇਰ ਦਰਸੇ[4]। ਬਾਲ ਬੇਸ ਬਪੁ ਮੇਂ ਬਿਲੋਕਿ ਲੋਕ ਬਿਸਮਤਿ: ਬ੍ਰਿੱਧਨਿ ਸੀ ਬੁੱਧਿ ਮੁਖ ਬਾਰਿਜ ਬਦਰਸੇ[5]॥ ੧੩॥ ਚੌਪਈ॥ ਉਦਜ ਸਿੰਘ ਬਡ ਭੂਪ ਬਹਾਦੁਰ। ਕਵਿ ਬੁਲਾਇ ਰਾਖਜੋ ਫਿਰ ਸਾਦਰ। ਸ੍ਰੀ ਗ੍ਰੰਥ ਸਾਹਿਬ ਗੁਰਬਾਨੀ। ਸਰਬ ਸ਼ਿਰੋਮਨਿ ਜਪੁਜੀ ਜਾਨੀ॥ ੧੪॥ ਅਰਥ ਗੰਭੀਰ ਮਹਾਨ ਮਹਾਨੇ। ਅਸ ਲਖਿ ਕਵਿ ਸੋਂ ਬਚਨ ਬਖਾਨੇ। 'ਅਲੰਕਾਰ ਯੁਤ ਟੀਕਾ ਰਚੀਏ। ਨਿਰਨੇ ਅਰਥ ਧਰਹੁ ਮਤਿ ਖਚੀਏ॥ ੧੫॥ ਹੋਤਿ ਅਸ਼ੰਕਾ ਯਾ ਮਹਿੰ ਜੋਤੀ। ਬੁਧਿ ਬਲ ਕਰਹੁ ਹਰਹੁ ਅਬਿ ਤੋਤੀ'। ਸੁਨਿ ਕਰਿ ਬਚਨ ਨ੍ਰਿਪਤ ਕੋ ਨੀਕਾ॥ ਕਵਿ ਨੇ ਰੁਚਿਰ ਰਚਜੋ ਜਪੁ ਟੀਕਾ॥ ੧੬॥ [ਅਰਥ ਗੰਜਨੀ]

ਫਿਰ ਰਾਮਾਜਣ ਵਿਚ ਲਿਖਦੇ ਹਨ:—

ਕਬਿੱਤ—ਸਤਿਗੁਰੂ ਸਾਹਿਬ ਅਜਾਇਬ ਕਰਮ ਜਗ ਗੁਨਤੇ ਅਗਾਇਬ ਕੋ ਪ੍ਰੇਮ ਉਰ

---

[1]ਧਰਤੀ ਵਰਗੇ। [2]ਗੁਣਾਂ ਦੇ ਗ੍ਰਾਹਕ, ਗੁਣਾਂ ਦੇ ਜਾਣੂ, ਗੁਣਾਂ ਦੇ ਘਰ, ਗੁਣਾਂ ਪਰ ਗੌਰ ਕਰਨ ਵਾਲੇ ਤੇ ਗੁਰੂ ਬਾਣੀ ਦੇ ਜਾਣਨਹਾਰ ਹਨ (ਉਸ ਜਾਣਨ ਵਿਚ ਉਨ੍ਹਾਂ ਦੀ) ਗਤੀ ਕੰਦਰਾ ਤੇ ਪਹਾੜ ਵਿਚ ਗੰਮਤਾ ਰੱਖਣ ਵਾਲੇ ਵਾਂਙੂ ਹੈ। ਭਾਵ ਗੁਰ ਗਿਰਾ ਦੀ ਉਚਿਆਈ ਤੇ ਡੂੰਘਾਈ ਦੇ ਪੂਰੇ ਜਾਣੂ ਹਨ। [3]ਦਰਿੱਦ੍ਰਤਾ ਰੂਪ ਹਾਥੀ ਨੂੰ। [4]ਸ਼ੇਰ ਵਾਂਙ ਦਿੱਸਦੇ ਹਨ ਯਾ ਦਰ ਸੇ=ਫਾੜਨ ਵਾਲੇ। [5]ਕਵਲ ਵਰਗਾ।

ਪਾਰ ਪਾਰ[1]। ਸਬਦ ਮਹਦ ਮੈਂ ਉਦਿਤ ਚਿਤ ਮੋਦ ਕਰ ਚਰਨ ਕਮਲ ਕੀ ਸ਼ਰਨ ਪਰ ਬਾਰਿ ਬਾਰਿ[2]। ਚਾਹਿ ਸਤਿਸੰਗ ਕਰਿ ਮਨ ਕੀ ਉਮੰਗ ਕਰਿ ਔਗੁਣ ਕੋ ਭੰਗ ਕਰਿ ਨਾਮ ਕੋ ਉਚਾਰ ਚਾਰ। ਉਦੇ ਸਿੰਘ ਭੂਪਤਿ ਕੋ ਭਾਗ ਭਰਜੋ ਭਾਲ ਬਰ, ਯਾਂਤੇ ਭਗਵੰਤ ਕੀ ਭਗਤਿ ਲੇਤਿ ਧਾਰਿ ਧਾਰਿ ॥ ੧੫੨ ॥

ਦੋਹਰਾ—ਇਕ ਸਤਿਗੁਰ ਕੋ ਆਸਰਾ ਕਰਿ ਰਾਖਜੋ ਨਿਰਧਾਰ।
ਸਿਮਰਤਿ ਚਿਤ ਸਤਿਨਾਮ ਕੋ ਪਰਹਰਿ ਸਰਬ ਬਿਕਾਰ ॥ ੧੫੩ ॥
ਦਾਸ ਜਾਨਿਕੈ ਆਪਨੋਂ ਹੁਇਂ ਸਹਾਇ ਸਭਿ ਥਾਇਂ।
ਕਾਰਜ ਕੋ ਪੂਰਨ ਕਰਹਿਂ ਸ੍ਰੀ ਗੁਰ ਸਦਾ ਸਹਾਇ ॥ ੧੫੪ ॥

ਕਬਿੱਤ—ਭਾਗ ਭੂਰ ਭਗਤੂ, ਭਗਤਿ ਭਰਪੂਰ ਭਾਵ[3], ਭਾਰੋ ਭਜ ਭੰਜਨ ਭਗਤ ਭਗਵਾਨ ਕੋ। ਤਾਂਕੈ ਸ਼ੁਭ ਬੰਸ ਮੈਂ ਵਤੰਸ[4] ਉਦੇ ਸਿੰਘ ਭੂਪ ਜ਼ਾਹਰ ਜਹਾਨ ਮੈਂ ਮਹਾਨ ਕੀਨਿ ਆਨ ਕੋ*।ਸਿਖੀ ਸੁਖ ਖਾਨ ਕੋ, ਸਿਖੈਯਾ ਸੀਖ ਸਜਾਨੇ ਕੋ, ਸੁਨੈਯਾ ਗੁਣ ਗਜਾਨ ਕੋ, ਧਰੈਯਾ ਗੁਰ ਧਜਾਨ ਕੋ। ਪਕਰੈ ਕ੍ਰਿਪਾਨ ਕੋ, ਨਸੈਯਾ ਸ਼ੱਤ੍ਰੂ ਜਾਨ ਕੋ, ਰਖੈਯਾ ਕੁਲ ਕਾਨਕੋ, ਦਿਵੈਯਾ ਜਗ ਦਾਨਕੋ॥੧੫੮॥

[ਲੰਕਾ ਕਾਂਡ ਸਤਰ ੧੮੧

ਇਸ ਪ੍ਰਕਾਰ ਕੈਥਲ ਪਤੀ ਦੇ ਗੁਣਾਂ ਬਾਬਤ ਕਵੀ ਜੀ ਦੇ ਖਿਆਲ ਮਿਲਦੇ ਹਨ। ਇਸੀ ਤਰ੍ਹਾਂ ਉਸ ਵੇਲੇ ਦੇ ਨੱਗਰ ਕੈਥਲ ਬਾਬਤ, ਜਦੋਂ ਓਹ ਸਿੱਖ ਰਾਜਧਾਨੀ ਸੀ, ਕਵੀ ਜੀ ਲਿਖਦੇ ਹਨ:—

ਤੀਰ ਤੀਰ ਤੀਰਥ ਕੀ ਭੀਰ ਬਡ ਪੀਰ ਹਰਿ, ਨੀਰ ਭਰੇ ਸੁੰਦਰ ਸੁਹਾਵਤਿ ਸੁਪਾਨਕੀ[5]। ਸੰਤ ਹੈਂ ਮਹੰਤ ਭਗਵੰਤ ਕੀ ਭਗਤਿਵੰਤਿ, ਅੰਤਕ[6] ਕੋ ਅੰਤ ਕੋ ਨ ਪਾਇਂ ਪੀਰ ਪ੍ਰਾਨ ਕੀ। ਪਰਮ ਪਵਿੱਤ੍ਰ ਹੈਂ ਬਚਿੱਤ੍ਰ ਦੇਵਤਾਨਿ ਥਾਨ, ਜੱਤ੍ਰ ਤੱਤ੍ਰ ਚਿੱਤ੍ਰ ਚਿੱਤ੍ਰੂ[7] ਦੇਤਿ ਮਤਿ ਸਜਾਨ ਕੀ। ਉਪਮਾ ਮਹਾਨ ਕੀ ਨ ਆਨ ਮੈਂ ਸਮਾਨਕੀ ਪੁਰਾਨ ਮੈਂ ਪ੍ਰਮਾਨ ਕੀ ਸੁ ਕੈਥਲ ਸਥਾਨ ਕੀ ॥ ੧੫੯ ॥

[ਲੰਕਾ ਕਾਂਡ ਸ ਰ ੧੭੧

ਅਜੇ ਤਕ ਬੀ ਤੀਰਥ ਮੰਦਰ ਤੇ ਧਾਰਮਿਕ ਟਿਕਾਣੇ ਕੈਥਲ ਵਿਚ ਕਾਫੀ ਹਨ।

ਉਂਵ ਜੇ ਕੈਥਲ ਤੇ ਕੈਥਲ ਪਤੀ ਦਾ ਹਾਲ ਦੇਖਣਾ ਹੋਵੇ ਕਿ, ਜਿਸਦੀ ਕਦਰਦਾਨੀ ਹੇਠ ਕਵੀ ਜੀ ਨੇ ਆਪਣੀ 'ਵਾਕ' ਨੂੰ ਹੁਲਾਰੇ ਵਿਚ ਆਂਦਾ, ਤਾਂ ਇਸ ਪ੍ਰਕਾਰ ਹੈ:—

---

[1]ਜਿਸ ਦੀ ਅਚਰਜ ਮਿਹਰ ਨੂੰ ਜਗਤ ਪ੍ਰਗਟ ਹੀ ਗਾ ਰਿਹਾ ਹੈ (ਉਸ) ਸਤਿਗੁਰੂ ਦੇ ਪ੍ਰੇਮ ਨੂੰ ਦਿਲ ਵਿਚ (ਉਦੇ ਸਿੰਘ) ਬਾਰੰਬਾਰ ਪਾਲਦਾ ਹੈ। [2]ਉਸਦਾ ਚਿਤ ਖੁਸ਼ੀ ਨਾਲ ਵਡੇ ਸ਼ਬਦ (=ਗੁਰ ਮੰਤ੍ਰ) ਵਿਚ (ਲੱਗਕੇ) ਚਰਨਾਂ ਕਮਲਾਂ ਦੀ ਸ਼ਰਨ ਉਤੇ ਬਾਰੰਬਾਰ ਉਦਿਤ ਹੋ ਰਿਹਾ ਹੈ। [3]ਵਡੇ ਭਾਗਾਂ ਵਾਲੇ ਭਗਤੂ ਜੀ, ਭਗਤੀ ਭਾਵ ਨਾਲ ਭਰਪੂਰ। [4]ਭੂਖਣ। [5]ਪੌੜੀਆਂ। [6]ਜਮ। [7]ਜਿੱਧਰ ਕਿੱਧਰ ਮੂਰਤਾਂ ਚਿੱਤ੍ਰੀਆਂ ਹੋਈਆਂ। *ਪਾਠਾਂਤ੍ਰ=ਨੀਕ ਨਜਾਨ ਕੋ।

੯. ਕੈਥਲ ਤੇ ਮਹਾਰਾਜ ਭਾਈ ਉਦਯ ਸਿੰਘ ।

ਕੈਥਲ ਇਕ ਪੁਰਾਣਾ ਸ਼ਹਿਰ ਹੈ, ਇਸ ਦਾ ਅਸਲੀ ਨਾਮ ਕਪਿਸਥਲ ਹੈ। ਹਨੁਮਾਨ ਦੀ ਮਾਤਾ ਅੰਜਨਾਂ ਦਾ ਇਹ ਤਪ-ਸਥਾਨ ਸਮਝਿਆ ਜਾਂਦਾ ਹੈਸੀ। ਹਨੂਮਾਨ ਦਾ ਜਨਮ ਏਥੇ ਹੀ ਹੋਇਆ ਦੱਸਦੇ ਹਨ। ਅੰਜਨਾਂ ਦਾ ਯਾਦਗਾਰੀ ਥੜਾ ਹੁਣ ਤਕ ਮੌਜੂਦ ਹੈ, ਜੋ ਤਲਾ ਤੇ ਪੁਲ ਦੇ ਨੇੜੇ ਵਾਲ ਹੈ ਜੋ ਕੈਥਲ ਤੋਂ ਕਰਨਾਲ ਵਾਲੀ ਸੜਕ ਦੇ ਖਬੇ ਹੱਥ ਹੈ। ਆਖਦੇ ਹਨ ਯੁਧਿਸ਼ਟਰ ਨੇ ਇਹ ਨਗਰ ਵਸਾਇਆ ਸੀ ਤੇ ਇਹ ਨਾਮ ਚਿੱਤਾ ਸੀ। ਅੱਜ ਕੱਲ ਇਹ ਕਰਨਾਲ ਦੇ ਜ਼ਿਲੇ ਵਿਚ ਹੈ। ਮੁਹੰਮਦ ਸ਼ਾਹ ਦਿੱਲੀ ਪਤੀ ਦੇ ਸਮੇਂ ਕੈਥਲ ਇਕ ਪਰਗਨਾ ਸੀ ਜਿਸ ਵਿਚ ਤੇਰਾਂ ਤੱਪੇ ਸਨ। ਸੰਮਤ ੧੭੯੦ ਬਿ: ਦੇ ਲਗ ਪਗ ਇਹ ਪਰਗਨਾ ਇਕ ਬਲੋਚ ਕੁਮਰੁੱਦੀਨ ਖਾਨ ਪਾਸ ਦਿੱਲੀ ਵਲੋਂ ਅਜਾਰੇ ਤੇ ਸੀ, ਪਰ ਵਰ੍ਹੇ ਬਾਦ ਨਾਦਰ ਦੀ ਕਤਲਾਮ ਵਿਚ ਇਹ ਆਦਮੀ ਦਿੱਲੀ ਮਾਰਿਆ ਗਿਆ। ਇਸ ਦੇ ਬਾਦ ਅਜ਼ੀਮੁੱਲਾ ਖਾਂ ਬਲੋਚ, ਉਸ ਦਾ ਸੰਬੰਧੀ,ਕਾਬਜ਼ ਹੋਗਿਆ ਤੇ ਖੁਦ ਮੁਖਤਾਰ ਮਾਲਕ ਬਣ ਬੈਠਾ। ਇਖਤਜਾਰ ਖਾਂ ਨਾਮੇ ਇਕ ਪਠਾਣ ਜ਼ਿਮੀਦਾਰ ਰੱਯਤ ਵਿਚੋਂ ਇਸਦੇ ਮੁਕਾਬਲੇ ਤੇ ਖੜਾਹੋਗਿਆ। ਲੜਾਈਆਂ ਵਿਚ ਕਦੇ ਓਹ ਤੇ ਕਦੇ ਏਹ ਜ਼ੋਰਾਂ ਵਿਚ ਆਉਂਦੇ ਰਹੇ। ਇਹ ਹਾਲਤ ੧੮੦੯ ਸੰਮਤ ਬਿ: ਤੱਕ ਰਹੀ। ਫੇਰ ਇਨਾਯਤ ਖਾਂ ਨਾਮੇ ਇਕ ਪਠਾਣ ਜ਼ਿਮੀਦਾਰ ਨੇ ਪਰਜਾ ਦੇ ਲੋਕੀ ਨਾਲ ਰਲਾਕੇ ਬਲੋਚਾਂ ਦਾ ਜ਼ੋਰ ਭੰਨ ਦਿੱਤਾ ਤੇ ਆਪ ਮਾਲਕ ਹੋਗਿਆ। ਪਰ ੧੮੧੨ ਬਿ: ਤੱਕ ਇਹ ਹਾਲਤ ਰਹੀ ਕਿ ਕਦੀ ਬਲੋਚ ਤੇ ਕਦੀ ਪਠਾਣ ਕਾਮਯਾਬ ਹੁੰਦੇ ਰਹੇ। ੧੮੧੨ ਵਿਚ ਬਲੋਚਾਂ ਨੇ ਇਕ ਸੱਯਦ ਨੂੰ ਘੱਲਿਆ ਜਿਸ ਨੇ ਹਬਰੀ ਪਾਸ ਡੇਰੇ ਪਾਏ ਤੇ ਇਨਾਯਤ ਖਾਂ ਨੂੰ ਸੱਦ ਘੱਲਿਆ। ਇਨਾਯਤ ਖਾਂ ਆਪ ਤਾਂ ਨਾਂ ਆਇਆ ਪਰ ਆਪਣੇ ਭਿਰਾ ਗ਼ੁਲਾਮ ਭੀਖ ਨੂੰ ਘੱਲਿਆ ਜਿਸ ਨੂੰ ਸੱਯਦ ਨੇ ਦਗੇ ਨਾਲ ਮਾਰ ਦਿੱਤਾ। ਇਹ ਸੁਣਕੇ ਇਨਾਯਤ ਖਾਂ ਨੱਸ ਗਿਆ ਤੇ ਸੱਯਦ ਨੇ ਕੈਥਲ ਤੇ ਕਬਜ਼ਾ ਕਰ ਲਿਆ, ਪਰ ਤ੍ਰੈ ਮਹੀਨੇ ਬਾਦ ਇਨਾਯਤ ਖਾਂ ਨੇ ਫੇਰ ਕਬਜ਼ਾ ਕਰ ਲਿਆ। ਫਿਰ ਵਰ੍ਹੇ ਕੁ ਬਾਦ ਕੁਮਰੁਦੀਨ ਦਾ ਭਿਰਾ ਤਹੱਵਰ ਖਾਂ ਬਲੋਚ ਹਜ਼ਾਰ ਕੁ ਦੀ ਭੀੜ ਭਾੜ ਲੈਕੇ ਕੈਥਲ ਤੇ ਆ ਪਿਆ ਪਰ ਹਾਰ ਗਿਆ ਤੇ ਇਨਾਯਤ ਖਾਂ ਹੀ ਮਾਲਕ ਬਣਿਆ ਰਿਹਾ। ਸੰਮਤ ੧੮੧੭ ਬਿ: ਦੇ ਲਗ ਪਗ ਸਮਾਨਾ ਮੰਡਲ ਦੇ ਆਸਿਮ ਖਾਂ ਨੇ ਹੀ ਇਨਾਯਤ ਖਾਂ ਨੂੰ ਦਗੇ ਨਾਲ ਕਤਲ ਕਰ ਦਿੱਤਾ। ਇਸ ਪਰ ਮਕਤੂਲ ਦੇ ਦੋ ਭਿਰਾਵਾਂ ਭੀਖ ਬਖਸ਼ ਤੇ ਨਿਆਮਤ ਖਾਂ ਨੇ ਫੌਜ ਕੱਠੀ ਕਰਕੇ ਮੰਡਲ ਤੇ ਹੱਲਾ ਕਰ ਦਿੱਤਾ ਤੇ ਫਤੇ ਪਾਕੇ ਉਸ ਨੂੰ ਮਾਰ ਘੱਤਿਆ। ਫੇਰ ਦੋਵੇਂ ਭਿਰਾ ਸੰਮਤ ੧੮੨੪ ਬਿ: ਤਕ ਰਾਜ ਕਰਦੇ ਰਹੇ, ਜਦੋਂ ਕਿ ਭਾਈ ਦੇਸੂ ਸਿੰਘ ਨੇ ਆ ਹਮਲਾ ਕੀਤਾ, ਜਿਸ ਦਾ ਵੇਰਵਾ ਇਉਂ ਹੈ:—

ਭਾਈ ਭਗਤੂ ਪੰਜਵੇਂ ਸਤਿਗੁਰਾਂ ਦੇ ਅਨਿੰਨ ਸਿੱਖ ਹੋਏ ਹਨ, ਇਨ੍ਹਾਂ ਨੂੰ ਸਤਿਗੁਰਾਂ ਵਲੋਂ ਬਖਸ਼ਿਸ਼ ਪ੍ਰਾਪਤ ਸੀ। ਏਹ ਤੇ ਫੂਲਕੀਆਂ ਰਿਆਸਤ ਦੇ ਵਡਕੇ ਪਿੱਛੋਂ ਇਕੋ ਹੋਏ ਹਨ। ਭਾਈ ਭਗਤੂ ਦਾ ਪੁੱਤ੍ਰ ਗੌਰਾ ਸਤਿਗੁਰਾਂ ਦਾ ਪ੍ਰੇਮੀ ਸਿੱਖ ਸੀ। ਇਨ੍ਹਾ ਦਾ ਪੁੱਤ੍ਰ ਦਿਆਲ ਦਾਸ ਸੀ, ਜੋ

ਮਗਰੋਂ ਦਿਆਲ ਸਿੰਘ ਹੋਇਆ, ਜਿਸ ਦੀ ਕਥਾ ਦਸਮੇਸ਼ ਦੀ ਦੇ ਪ੍ਰਸੰਗ ਵਿਚ ਆਈ ਹੈ*। ਇਸ ਦਾ ਪੁੱਤ੍ਰ ਗੁਰਬਖਸ਼ ਸਿੰਘ ਸੀ ਜੋ ਬੜਾ ਜੋਧਾ ਵੀ ਸੀ ਤੇ ਇਨ੍ਹਾਂ ਦੀ ਇੱਜ਼ਤ ਸਤਿਗੁਰਾਂ ਦੇ ਵਰ ਦੇ ਕਾਰਨ ਸਿਖ ਰਿਆਸਤਾਂ ਵਿਚ ਬਹੁਤ ਬਣੀ ਹੋਈ ਸੀ। ਰਾਜਾ ਆਲਾ ਸਿੰਘ ਨਾਲ ਇਸ ਦੀ ਮਿੱਤ੍ਰਤਾ ਸੀ। ਦੋਵੇਂ ਕਈ ਵੇਰ ਇਕੱਠੇ ਮੁਹਿੰਮਾਂ ਤੇ ਚੜ੍ਹੇ ਤੇ ਜਿੱਤਾਂ ਪਾਈਆਂ। ਇਉਂ ਭਾਈ ਗੁਰਬਖਸ਼ ਸਿੰਘ ਨੇ ਅਪਣਾ ਰਾਜ ਥੰਨ੍ਹਿਆਂ ਜੇ ਛੋਟਾ ਜਿਹਾ ਸੀ। ੧੮੧੭ ਬਿ: ਵਿਚ ਗੁਰਬਖਸ਼ ਸਿੰਘ ਜੀ ਚੜ੍ਹਾਈ ਕਰ ਗਏ। ਇਸ ਦੇ ਛੇ ਪੁੱਤ ਸਨ। ਵੱਡਾ ਬੁੱਢਾ ਸਿੰਘ ਬੜਾ ਬਹਾਦਰ ਸੀ। ਉਸ ਨੇ ਥਾਨੇਸਰ ਤੇ ਪਹੋਆ ਫਤੇ ਕੀਤਾ ਤੇ ਕਾਹੋੜ ਨੂੰ ਅਪਣੀ ਰਾਜਧਾਨੀ ਬਣਾਇਆ, ਤੇ ਦੇਸੂ ਸਿੰਘ ਇਸ ਦੇ ਚੌਥੇ ਪੁੱਤ੍ਰ ਨੇ ਕੇਥਲ ਤੇ ਚੜ੍ਹਾਈ ਕੀਤੀ ਜਿੱਥੇ ਅਸੀਂ ਦੱਸ ਆਏ ਹਾਂ ਕਿ ਦੇ ਪਠਾਣ ਭਰਾ ਭੀਖ ਬਖਸ਼ ਤੇ ਨਿਆਮਤ ਖਾਂ ਕਾਬਜ਼ ਸਨ। ਇਸ ਨੇ ਕੈਥਲ ਫਤੇ ਕਰਕੇ ਅਪਣੀ ਰਾਜਧਾਨੀ ਬਣਾਈ। ਇਕੁਰ ਕੇਥਲ ੧੮੨੪ ਵਿਚ ਸਿੱਖ ਰਾਜਧਾਨੀ ਬਣੀ†।

ਦੇਸੂ ਸਿੰਘ ਨੇ ਕੈਂਥਲ ਦਾ ਪਹਿਲਾ ਕਿਲ੍ਹਾ ਜੋ ਕੱਚਾ ਜਿਹਾ ਸੀ ਬਨਾਇਆ, ਇਲਾਕੇ ਵਿਚ ਹੋਰ ਬੀ ਗੜ੍ਹੀਆਂ ਬਨਾਈਆਂ। ਮੰਗਨਾਂ ਤੋਂ ਇਸ ਨੇ ਇਕ ਨਹਿਰ ਖੱਟ ਕੇ ਭੀ ਕੇਥਲ ਆਂਦੀ ਸੀ। ਸਰਸ੍ਵਤੀ ਨਦੀ ਪਰ ਕਈ ਥਾਈਂ ਇਸ ਨੇ ਕੱਚੇ ਬੰਦ ਲਾਕੇ ਪਰਜਾ ਨੂੰ ਸੁਖ ਦਿੱਤਾ। ਇਨ੍ਹਾਂ ਦੇ ਤ੍ਰੈ ਪੁੱਤ੍ਰ ਸਨ। ਯਾਰਾਂ ਬਾਰਾਂ ਵਰ੍ਹੇ ਰਾਜ ਕਰਕੇ ਇਹ ਰਾਜਾ, ਜਿਸ ਦਾ ਰਾਜ ਪਰਜਾ ਨੂੰ ਚੰਗਾ ਸੁਖਦਾਈ ਸੀ, ਚੜ੍ਹਾਈ ਕਰ ਗਿਆ। ਦੇਸੂ ਸਿੰਘ ਦਾ ਵੱਡਾ ਪੁੱਤ੍ਰ ਖੁਸ਼ਾਲ ਸਿੰਘ ਛੋਟੇ ਹੁੰਦੇ ਹੀ ਮਰ ਗਿਆ ਸੀ ਸੋ ਸੋ ਬਹਾਲ ਸਿੰਘ ਰੱਦੀ ਬੈਠਾ। ਕਈ ਕਹਿੰਦੇ ਹਨ ਕਿ ਲਾਲ ਸਿੰਘ ਦਿੱਲੀ ਕੈਦ ਸੀ ਤੇ ਲਾਲ ਸਿੰਘ ਦੀ ਮਾਂ ਨੇ ਚਾਲੀ ਹਜ਼ਾਰ ਰੁਪੱਯਾ ਘੱਲ ਕੇ ਲਾਲ ਸਿੰਘ ਨੂੰ ਦਿੱਲੀ ਤੋਂ ਛੁੜਾ ਲਿਆ ਸੀ। ਕਈ ਕਹਿੰਦੇ ਹਨ ਕਿ ਲਾਲ ਸਿੰਘ ਨੂੰ ਪਿਉ ਨੇ ਕੈਦ ਕਰ ਰਖਿਆ ਸੀ ਤੇ ਹੁਣ ਕਿਸੇ ਹਿਕਮਤ ਨਾਲ ਕੈਦ ਵਿਚੋਂ ਨਿਕਲ ਗਿਆ ਤੇ ਬਲ ਪਾਕੇ ਰਾਜਾ ਹੋ ਗਿਆ। ਬਹਾਲ ਸਿੰਘ ਨੂੰ ਉਸ ਨੇ ਕੁਲਾਰਨ ਪਿੰਡ, ਜਿਥੋਂ ਦੇਸੂ ਸਿੰਘ ਆਇਆ ਸੀ, ਘੱਲ ਦਿਤਾ। ਬਹਾਲ ਸਿੰਘ ਨੇ ਕੁਛ ਇਲਾਕਾ ਜਿੱਤਿਆ, ਪਰ ਸ਼ੱਕ ਕਰਦੇ ਹਨ ਕਿ ਦਰੋ ਨਾਲ ਮਾਰਿਆ ਗਿਆ। ਭਾਈ ਲਾਲ ਸਿੰਘ ਰਾਜੇ ਦੇ ਦੋ ਪੁੱਤ੍ਰ ਹੋਏ ਪ੍ਰਤਾਪ ਸਿੰਘ ਤੇ ਉਦਯ ਸਿੰਘ। ਭਾਈ ਲਾਲ

---

*ਭਾਈ ਦਿਆਲ ਸਿੰਘ ਦੇ ਅੰਮ੍ਰਿਤ ਛਕਣ ਦਾ ਪ੍ਰਸੰਗ ਕਵੀ ਜੀ ਤੋਂ ਸ਼੍ਰੀ ਗੁਰ ਪ੍ਰਤਾਪ ਸੂਰਜ ਵਿਚ ਲਿਖਣਾ ਜਾਣਾ ਰਹਿ ਗਿਆ ਹੈ। ਜੋ ਪ੍ਰਸੰਗ ਭਾਈ ਭਗਤੂ ਦੇ ਖਾਨਦਾਨ ਦਾ ਆਪ ਨੇ ਰਾਸਾਇਣ ਵਿਚ ਦਿੱਤਾ ਹੈ ਉਥੇ ਉਸ ਦੇ ਅੰਮ੍ਰਿਤ ਛਕਕੇ ਸਿੰਘ ਸਜਣ ਦਾ ਪ੍ਰਸੰਗ ਆਪ ਨੇ ਦਿੱਤਾ ਹੈ। ਯਥਾ:—

ਖੰਡੇ ਕੀ ਪਾਹੁਲ ਲ ਕਰਕੈ ॥ ਦਿਆਲ ਸਿੰਘ ਨਿਜ ਨਾਮ ਸੁਧਰਿਕੈ॥

(ਲੰਕਾ ਕਾਂਡ ਸਰਗ ੧੩੧ ਅੰਕ ੧੨੩

†ਭਾਈ ਦੇਸੂ ਸਿੰਘ ਨੇ ਕਹਿੰਦੇ ਹਨ ਕਿ ਸੱਠਾ ਸਿੰਘ ਸਵਾਰਾਂ ਨਾਲ ਕੈਥਲ ਤੇ ਹਮਲਾ ਕੀਤਾ ਸੀ (ਵਾ: ਰਾ: ਲੰਕਾ ਕਾਂਡ ਸ: ੧੩੨) ਹਮਲਾ ਡੰਗਰ ਦਰਵਾਜ਼ੇ ਵਲੋਂ ਕੀਤਾ ਗਿਆ। ਪਠਾਣ ਕੁਛ ਮਾਰੇ ਗਏ ਤੇ ਕੁਛ ਭੇਸ ਵਟਾਕੇ ਦੂਸਰੇ ਦਰਵਾਜ਼ਿਆਂ ਥਾਣੀਂ ਨੱਸ ਗਏ। ਇਸੇ ਮਹੱਲੇ ਵਿਚ ਫੇਰ ਦੇਸੂ ਸਿੰਘ ਦੇ ਨਾਲ ਤੇ ਮਗਰੋਂ ਆਏ ਸਿੱਖਾਂ ਦੀ ਆਬਾਦੀ ਵੱਸੀ ਸੀ।

ਸਿੰਘ ਨੇ ਰਾਜ ਚੰਗਾ ਕੀਤਾ, ਲਾਰੀ ਦੇ ਸਰਦਾਰ ਇਸ ਦਾ ਤਪਤੇਜ ਤੇ ਆਗਯਾ ਮੰਨਦੇ ਸਨ। ਇਸ ਨੇ ਅੰਗ੍ਰੇਜ਼ਾਂ ਨੂੰ ਬੀ ਸਹਾਇਤਾ ਦਿਤੀ ਤੇ ਸੁਲਾਰ ਦਾ ਪਰਗਨਾ ਇਸ ਨੂੰ ੬੦ ਹਜ਼ਾਰ ਅੰਗ੍ਰੇਜ਼ ਤੋਂ ਸਰਕਾਰ ਨੇ ਦੇ ਦਿੱਤਾ। ਲਾਰਡ ਲੋਕ ਨੇ ਇਸ ਨੂੰ ਗੁਹਾਨਾ ਇਲਾਕਾ ਜਾਗੀਰ ਵਿਚ ਦਿੱਤਾ। ਕੈਂਥਲ ਦਾ ਕਿਲਾ ਇਸ ਨੇ ਮੁੜਕੇ ਪੱਕਾ ਬਨਾਇਆ। ੪੬ ਵਰ੍ਹੇ ਦੇ ਲਗ ਪਗ ਰਾਜ ਕਰਕੇ ਸੰਮਤ ੧੮੭੫ ਬਿ: ਵਿਚ ਭਾਈ ਲਾਲ ਸਿੰਘ ਮਹਾਰਾਜ ਚੜ੍ਹਾਈ ਕਰ ਗਿਆ।

ਮਗਰੋਂ ੧ ਅਕਤੂਬਰ ੧੮੧੮ ਈਸਵੀ ਅਰਥਾਤ ੧੮੭੫ ਬਿ: ਵਿਚ ਗੱਦੀ ਤੇ ਪ੍ਰਤਾਪ ਸਿੰਘ ਬੈਠਾ ਜੋ ਨਾਬਾਲਗ਼ ਸੀ। ਪ੍ਰਬੰਧ ਰਜਾਸਤ ਦਾ ਉਨ੍ਹਾਂ ਦੀ ਮਾਤਾ ਸਾਹਿਬ ਕੌਰ ਨੇ ਕੀਤਾ, ਜਿਸ ਦੀ ਕਾਰਦਾਰੀ ਉਸ ਦਾ ਭਰਾ ਸਮੁੰਦ ਸਿੰਘ ਕਰਦਾ ਸੀ। ਸਮੁੰਦ ਸਿੰਘ ਦੀ ਹਵੇਲੀ ਅਜੇ ਤੱਕ ਓਥੇ ਹੈ ਤੇ ਇਸ ਦੀਆਂ ਮੁਹਰਾਂ ਕਾਗਜ਼ਾਂ ਤੇ ਲਗੀਆਂ ਕਿਤੇ ਕਿਤੇ ਅਜੇ ਬੀ ਮਿਲਦੀਆਂ ਹਨ। ਪਰੰਤੂ ੧੮੮੦ ਬਿ: ਵਿਚ ਭਾਈ ਪ੍ਰਤਾਪ ਸਿੰਘ ਬੀ ਚੜ੍ਹ ਗਿਆ। ਦੋ ਇਕ ਵਾਕੇ ਭਾਈ ਪ੍ਰਤਾਪ ਸਿੰਘ ਰਾਜੇ ਦੇ ਇਸ ਉਮਰਾ ਵਿਚ ਹੋਏ ਮਿਲੇ ਹਨ ਜੋ ਪਾਠਕਾਂ ਨੂੰ ਮਨੋਰੰਜਕ ਹੋਣਗੇ ਅਰ ਰਾਜਾ ਜੀ ਦੀ ਹੋਣਹਾਰਤਾ ਦਾ ਸਬੂਤ ਰਹਿਣਗੇ।

ਸਰਕਾਰ ਅੰਗ੍ਰੇਜ਼ੀ ਦਾ ਏਜੰਟ ਕਪਤਾਨ ਮਰੇ ਕੈਥਲ ਇਕ ਵੇਰ ਆਇਆ ਤੇ ਰਾਜਾ ਭਾਈ ਪ੍ਰਤਾਪ ਸਿੰਘ ਨਾਲ ਮੁਲਾਕਾਤ ਹੋਈ। ਦਸਤ ਪੰਜਾ ਮਿਲਾਕੇ ਮਰੇ ਨੇ ਆਪ ਦੇ ਦੁਇ ਹੱਥ ਲਾਡ ਨਾਲ ਆਪਣੇ ਹੱਥਾਂ ਵਿਚ ਫੜਕੇ ਨੱਪ ਲਏ ਤੇ ਹੱਸਕੇ ਪੁਛਣ ਲਗਾ: 'ਰਾਜਾ ਸਾਹਿਬ ਆਪ ਕੇ ਦੋਨੋਂ ਬਾਜ਼ੂ ਹਮਾਰੇ ਕਾਬੂ ਮੇਂ ਆਗਏ, ਆਪ ਅਬ ਕਿਆ ਕਰ ਸਕਤੇ ਹੈਂ ?' ਭਾਈ ਪ੍ਰਤਾਪ ਸਿੰਘ ਜੀ ਨੇ ਹੱਸਕੇ ਕਿਹਾ ਕਿ 'ਮੈਨੂੰ ਹੁਣ ਕਛ ਬੀ ਕਰਨ ਦੀ ਲੋੜ ਬਾਕੀ ਨਹੀਂ ਰਹਿ ਗਈ, ਕੋਈ ਸਾਧਾਰਨ ਆਦਮੀ ਕਿਸੇ ਦੀ ਇਕ ਬਾਂਹ ਫੜ ਲਏ ਤਾਂ ਉਹ ਸਾਰੀ ਉਮਰ ਲਈ ਉਸਦਾ ਅੰਗ ਪਾਲਣ ਦਾ ਜ਼ਿੰਮੇਵਾਰ ਹੋ ਜਾਂਦਾ ਹੈ। ਆਪ ਜੈਸੇ ਨੇਕ ਮਰਦ ਨੇ ਮੇਰੀਆਂ ਦੁਏ ਬਾਹਾਂ ਫ਼ੜ ਲਈਆਂ ਹਨ, ਹੁਣ ਆਪ ਮੇਰੇ ਬਹੁਤ ਵਡੇ ਮਿੱਤ੍ਰ ਹੋ ਗਏ ਹੋ। ਮੇਰੇ ਦੁਖ ਸੁਖ ਲੋੜ ਵੇਲੇ ਦੋ ਬਾਹਾਂ ਗਹੀਆਂ ਦੀ ਲਾਜ ਪਾਲਨੀ ਤੁਸਾਡਾ ਫਰਜ਼ ਹੋਗਿਆ ਹੈ'। ਮਰੇ ਇਹ ਸੁਣਕੇ ਦੰਗ ਰਹਿ ਗਿਆ ਤੇ ਸੁਣਿਆ ਹੈ ਕਿ ਉਸਨੇ ਅਪਣੇ ਦੋਸਤਾਂ ਨੂੰ ਦੱਸਿਆ ਕਿ 'ਯਿਹ ਮਹਾਰਾਜ ਮਹਾਨ ਬੁਧੀਮਾਨ ਔਰ ਨੀਤੱਗਜ ਹੋਂਗੇ'।

ਦੂਸਰਾ ਵਾਕਿਆ ਇਹ ਹੈ:—ਇਕ ਗੁਵਾਲੇ ਦੀ ਗਾਂ ਸ਼ੇਰ ਨੇ ਨੱਪ ਲਈ, ਉਸਦੀ ਫਰਿਯਾਦ ਸੁਣਕੇ ਪ੍ਰਤਾਪ ਸਿੰਘ ਜੀ ਸੂਰਮੇ ਨਾਲ ਲੈਕੇ ਆਪ ਪਹੁੰਚੇ ਤੇ ਸ਼ੇਰ ਨੂੰ ਮਾਰ ਲਿਆ। ਕਵਿ ਸੰਤੋਖ ਸਿੰਘ ਜੀ ਦੇ ਆਪਣੇ ਕਾਗਜ਼ਾਂ ਵਿਚੋਂ ਇਸ ਵਾਕਿਆ ਬਾਬਤ ਇਕ ਛੰਦ ਕਵੀ ਹਰਚਰਨ ਦਾਸ ਦਾ ਲਿਖਿਤ ਮਿਲਿਆ ਹੈ, ਉਸ ਪਰ ਕਾਵਜ ਦੇ ਭਾਵ ਅਨੁਭਾਵ ਦੀ ਟਿੱਪਣੀ ਹੈ ਤੇ ਇਸ ਕਬਿੱਤ ਨੂੰ ਸੁਣਕੇ ਰਾਜਾ ਜੀ ਵਲੋਂ ਇਕ ਹਾਥੀ ਤੇ ਦਸ ਹਜ਼ਾਰ ਮੁਦ੍ਰਿਕਾ ਇਨਾਮ ਮਿਲਣ ਦਾ ਜ਼ਿਕਰ ਹੈ। ਉਸ ਛੰਦ ਦੀ ਨਕਲ ਅਸੀਂ ਹੇਠਾਂ ਦੇਂਦੇ ਹਾਂ:—

ਕੋਪ ਕਰ ਗਾਇ ਲੋਟ ਪੋਟ ਕਰੀ ਨਾਹਰ ਨੇ, ਆਨ ਕਹੀ ਗ੍ਵਾਲ, ਵਾਂਕੇ ਰੂਪ
ਖੋਭ ਭਰਿਓ। ਜਮ ਕੀ ਜਮਾਤ ਸੀ ਲੇ ਸੈਗ ਮੈਂ ਸੁਭਟ ਦੌਰਜੋ, ਕੁਵਰ ਪ੍ਰਤਾਪ

ਸਿੰਘ ਕੋਪ ਓਪ ਭਰਿਗੋ*। ਬੀਜਰੀ ਸੀ ਭਾਸ ਉਪਜਾਵੈ ਜੋ ਅਰਿਨਿ ਤ੍ਰਾਸ ਮਾਰਜੋ ਚੰਦ੍ਰਹਾਸ[1], ਦ੍ਵੈ ਟੂਕ ਹ੍ਵੈ ਕੈ ਪਰਿਗੋ। ਕਾਲੀ ਮੁੰਡ ਮਾਲੀ ਕੋ ਕਹਤਿ ਐਸੋ ਦੇਖ ਲੀ ਮੈਂ ਮੇਖਲੀ ਬਣੇਗੀ ਬਜੋਂਤ ਛਾਲਾ ਕੋ ਬਿਗਰਿਗੋ[2]॥

ਭਾਈ ਪ੍ਰਤਾਪ ਸਿੰਘ ਦੇ ਮਗਰੋਂ ਗੱਦੀ ਤੇ ਭਾਈ ਉਦਯ ਸਿੰਘ ਬੈਠਾ† ਜੋ ਨਾਬਾਲਗ ਸੀ‡ ਤੇ ਪ੍ਰਬੰਧ ਉਸੇ ਤਰ੍ਹਾਂ ਮਾਈ ਕਰਦੀ ਰਹੀ।

ਮਾਈ ਨੇ ਉਦਯ ਸਿੰਘ ਜੀ ਨੂੰ ਵਿੱਦਯਾ ਚੰਗੀ ਦਿੱਤੀ। ਆਪ ਪਿਤਾ ਪਿਤਾਮਾ ਵਾਂਙੂ ਜੰਗਜੂ ਘੱਟ ਸੇ ਪਰ ਉਵ ਬਹਾਦੁਰ ਕਾਫੀ ਸੇ। ਦੂਜੇ ਪਾਸੇ ਆਪ ਹੁਨਰ ਤੇ ਇਲਮ ਦੇ ਬੜੇ ਕਦਰ ਦਾਨ ਸੇ। ਪਹੋਏ ਤੇ ਕੈਥਲ ਜਿਨ੍ਹੀ ਦੇਹੀਂ ਥਾਂਈਂ ਇਹ ਰਿਹਾ ਕਰਦੇ ਸੇ ਇਮਾਰਤਾਂ ਦੇ ਨਿਸ਼ਾਨ ਦੱਸਦੇ ਹਨ ਕਿ ਇਨ੍ਹਾਂ ਨੂੰ ਇਸ ਫਨ ਵਿਚ ਕਾਫੀ ਰਸ ਸੀ। ਇਧਰ ਕਵੀ ਜੀ ਪਰ ਕ੍ਰਿਪਾਲਤਾ ਤੇ ਓਥੇ ਰਦੇ ਗਏ ਗ੍ਰੰਥਾਂ ਤੋਂ ਪਤਾ ਲਗਦਾ ਹੈ ਕਿ ਵਿਦਜਾ ਦਾ ਵੀ ਇਨ੍ਹਾਂ ਨੂੰ ਬਹੁਤ ਸ਼ੌਂਕ ਸੀ। ਹੁਣ ਤਕ ਦੋ ਮੰਦਰਾਂ ਤੇ ਉਨ੍ਹਾਂ ਦੇ ਵਿਚ ਰਹਿਣ ਵਾਲਿਆਂ ਤੋਂ ਪਤਾ ਚਲਦਾ ਹੈ ਕਿ ਸੰਸਕ੍ਰਿਤ ਵਿਦਜਾ ਤੇ ਜੋਗ ਅਭਜਾਸ ਦਾ ਵੀ ਆਪਨੂੰ ਬਹੁਤ ਸ਼ੌਕ ਸੀ। ਜਦੋਂ ਅਸੀਂ ਜਪੁਜੀ ਦੀ ਟੀਕਾ ਦਾ ਸੰਮਤ ੧੮੯੬ ਵੇਖਦੇ ਹਾਂ ਤਾਂ ਉਦੇ ਸਿੰਘ ਜੀ ਦੀ ਉਮਰਾ ਉਸ ਵੇਲੇ ਹਰ ਹਾਲ ੧੮ ਵਰ੍ਹੇ ਤੋਂ ਵਧੀਕ ਦੀ ਨਹੀਂ ਖਿਆਲ ਪੈਂਦੀ। ਉਸ ਵੇਲੇ ਕਵੀ ਜੀ ਲਿਖਦੇ ਹਨ (ਦੇਖੋ ਪਿਛੇ ਪੰਨਾ ੧੦੫)ਕਿ ਮਹਾਰਾਜ ਉਦੇ ਸਿੰਘ ਨੇ ਜਪੁਜੀ ਦੇ ਅਰਥ ਬੜੇ ਡੂੰਘੇ ਸਮਝਕੇ ਮੈਨੂੰ ਕਿਹਾ ਕਿ ਅਲੰਕਾਰਾਂ ਸਹਿਤ

---

[1]ਤਲਵਾਰ ਮਾਨੀ। [2]ਮੁੰਡਾਂ ਦੀ ਮਾਲਾ ਵਾਲੀ ਕਾਲੀ ਨੂੰ ਮੈਂ ਇਉਂ ਕਹਿੰਦਿਆਂ ਸੁਣਿਆ ਕਿ ਮ੍ਰਿਗ ਛਾਲਾ ਦੀ ਵਿਉਂਤ ਤਾਂ ਵਿਗੜ ਗਈ ਹੈ (ਹੁਣ) ਤੜਾਗੀ ਹੀ ਬਣੇਗੀ, ਭਾਵ ਇਹ ਕਿ ਸ਼ੇਰ ਦੀ ਖੱਲ ਦੇ ਟੁਕੜੇ ਹੋ ਗਈ ਸੀ।

*ਇਸ ਉਮਰਾ ਵਿਚ ਸੂਰਮਿਆਂ ਸਣੇ ਜਾਕੇ ਸ਼ੇਰ ਮਾਰ ਲੈਣ ਤੋਂ ਹੈਰਾਨ ਨਹੀਂ ਹੋਣਾ ਚਾਹੀਏ, ਸਿੱਖਾਂ ਵਿਚ ਉਸ ਸਮੇਂ ਸੂਰਬੀਰਤਾ ਦੇ ਕੈਮ ਬੜੀ ਛੋਟੀ ਉਮਰਾ ਵਿਚ ਸਿਖਾਏ ਜਾਂਦੇ ਸੀ ਤੇ ਰਾਜ ਘਰ ਣਿਆਂ ਵਿਚ ਤਾਂ ਇਨ੍ਹਾਂ ਗੱਲਾਂ ਦਾ ਸ਼ੌਂਕ ਅਤਯੰਤ ਸੀ। ਅਜ ਕਲ ਬੀ ਰਾਜ ਕੁਮਾਰਾਂ ਦੇ ਹਾਲਾਤ ਛਪਦੇ ਰਹਿੰਦੇ ਹਨ। ਤ੍ਰੀਕ ੧ ਜੁਲਾਈ ੧੯੩੪ ਦੇ ਮਿਲਾਪ ਅਖਬਾਰ ਦੇ ਸਫਾ ੧੧ ਵਿਚ ਇਕ ਸੱਤ ਬਰਸ ਦੇ ਰਾਜ ਕੁਮਾਰ ਦੇ ਸਾਢੇ ਨੌਂ ਫੁਟ ਲੰਮੇ ਸ਼ੇਰ ਨੂੰ ਮਾਰਨੇ ਦੀ ਖਬਰ ਪ੍ਰਕਾਸ਼ਤ ਹੋਈ ਸੀ।

†੨੩ ਅਕਤੂਬਰ ੧੮੨੪ ਦਾ ਇਕ ਪਰਵਾਨਾਂ ਮਰੇ ਸਾਹਿਬ ਦਾ ਦੇਖਣ ਵਿਚ ਆਇਆ ਹੈ ਜਿਸ ਵਿਚ ਇਕੁਰ ਦਾ ਭਾਵ ਹੈ ਕਿ ਚੂੰਕਿ ਭਾਈ ਪ੍ਰਤਾਪ ਸਿੰਘ ਚੜ੍ਹ ਗਿਆ ਹੈ, ਗੱਦੀ ਤੇ ਭਾਈ ਉਦਯ ਸਿੰਘ ਬਿਠਾਇਆ ਜਾਵੇ। ਭਾਈ ਉਦਯ ਸਿੰਘ ਨਾਬਾਲਗ ਹੈ ਪਰ ਓਹ ਗੁਰਮੁਖੀ ਪੜ੍ਹੇ ਹੋਏ ਹਨ ਤੇ ਗੱਦੀ ਦੇ ਜਾਇਜ਼ ਵਾਰਸ ਹਨ। ਇਹ ਪਰਵਾਨਾ ਗੁਰਮੁਖੀ ਵਿਚ ਤਰਜਮਾ ਕਰਕੇ ਦਿੱਤਾ ਜਾਵੇ, ਜਿਸ ਤੋਂ ਓਹ ਆਪ ਸਮਝ ਲੈਣਗੇ ਕਿ ਉਹ ਅਪਣੇ ਬਜ਼ੁਰਗਾਂ ਦੀ ਤਰ੍ਹਾਂ ਰਵੱਯਾ ਰੱਖਣ ਤੇ ਸਾਡੇ ਨਾਲ ਅੰਗ ਪਾਲ ਰਹਿਣ।

‡ਇਨ੍ਹਾਂ ਦੀ ਉਮਰ ਬਾਬਤ ਕੁਛ ਟਪਲੇ ਹਨ। ਇਕ ਹਿਸਾਬ ਭਾਈ ਪ੍ਰਤਾਪ ਸਿੰਘ ਮਰਨ ਵੇਲੇ ੯ਕੁ ਬਰਸ ਦਾ ਸੀ ਤੇ ਇਕ ਹਿਸਾਬ ੧੨ ਯਾ ੧੩ ਦਾ ਸੀ, ਉਦਯ ਸਿੰਘ ੧ ਬਰਸ ਛੋਟਾ ਸੀ ਸੋ ਇਸ ਹਿਸਾਬ ਸੰਮਤ ੧੮੮੦ਵਿਚ ਗੱਦੀ ਬੈਠਣ ਵੇਲੇ ਉਦਯ ਸਿੰਘ ੧੨ ਕੁ ਬਰਸ ਦਾ ਹੋਸੀ। ਇਕ ਬਰਖ-ਫਲ ਦਾ ਬਹੁ ਪਿਆ ਹੈ। ਉਸ ਵਿਚ ਆਪ ਦਾ ਜਨਮ ਫਗਣ ਵਦੀ ਅਸ਼ਟਮੀ (੧੬ ਫਗਣ ੧੮੭੬ ਬਿ:) ਲਿਖਿਆ ਹੋਇਆ ਹੈ। ਇਸ ਹਿਸਾਬ ਉਦਯ ਸਿੰਘ ਤਦੋਂ ੭-੮ ਬਰਸ ਦਾ ਸੀ।

ਟੀਕਾ ਲਿਖੇ ਤੇ ਜੋ ਸ਼ੰਕਾ ਹੁੰਦੀਆਂ ਹਨ ਉਨ੍ਹਾਂ ਦਾ ਸਮਾਧਾਨ ਕਰੇ। ਉਸ ਉਮਰਾ ਵਿਚ ਜਪੁਜੀ ਨੂੰ ਸਮਝ ਸਕਣਾ ਤੇ ਅਲੰਕਾਰਾਂ ਦੇ ਵਿਸ਼ੇ ਨੂੰ ਜਪੁਜੀ ਵਿਚ ਅਨੁਭਵ ਕਰ ਸਕਣਾ, ਗ਼ੌਰ ਮਾਮੂਲੀ ਲਜਾਕਤ ਦਾ ਸੂਚਕ ਹੈ। ਇਸ ਗਲ਼ ਦੀ ਉਗਾਹੀ, ਕਿ ਮਹਾਰਾਜ ਉਦਯ ਸਿੰਘ ਦੀ ਉਮਰਾ ਛੋਟੀ ਸੀ ਤੇ ਪ੍ਰਬੀਨਤਾ ਉਮਰਾ ਦੇ ਲਿਹਾਜ਼ ਨਾਲ ਉੱਚੀ ਸੀ, ਕਵੀਜਨੇ ਦੀ ਨਿਜ ਦੀ ਲਿਖਤ ਤੋਂ ਬੀ ਮਿਲਦੀ ਹੈ, ਯਥਾ:—

ਬਾਲ ਬੇਸ ਬਪੁ ਮੈਂ ਬਿਲੋਕ ਲੋਕ ਬਿਸਮਤਿ, ਬ੍ਰਿੱਧਨ ਸੀ ਬੁਧਿ, ਮੁਖਿ ਬ ਰਿਜ ਸਦਰਸੇ।

ਫਿਰ ਰਾਮਾਯਣ ਵਿਚੋਂ ਮਹਾਰਾਜ ਦੀ ਗੁਣ ਗ੍ਰਾਹਕਤਾ ਦੀ ਇਕ ਉਗਾਹੀ ਮਿਲਦੀ ਹੈ;ਕਵੀ ਜੀ ਦੇ ਰਾਮਾਯਣ ਦੇ ਟੀਕੇ ਨੂੰ ਮਹਾਰਾਜ ਨੇ ਪੜ੍ਹਿਆ ਤੇ ਇਕ ਪਿੰਡ ਇਨਾਮ ਦਿੱਤਾ। ਕਵੀ ਜੀ ਲਿਖਦੇ ਹਨ:—

ਕੋਬਲ ਨਾਥ ਪ੍ਰਸੰਨ ਭਯੋ ਪਠਿ ਗ੍ਰਾਮ ਦਯੋ ਤਬਿ 'ਸੋਰਥਲੀ' ॥ ੧੫੭ ॥

ਰਾਮਾਯਣ ਨੂੰ ਪੜ੍ਹਕੇ ਇਨਾਮ ਦਿੱਤਾ ਹੈ, ਐਵੇਂ ਨਹੀਂ ਦਿੱਤਾ। 'ਪੜ੍ਹਕੇ' ਪਦ ਦੱਸਦਾ ਹੈ ਕਿ ਆਪ ਵਿਦ੍ਵਾਨ ਸ।

ਫਿਰ ਦੇਖੇ ਮਹਾਰਾਜਾ ਭਾਈ ਉਦਯ ਸਿੰਘ ਨੇ ਕਿਲ੍ਹੇ ਨੂੰ ਵਡਾ ਕੀਤਾ, ਮਹਿਲ ਬਨਾਯਾ ਬਿਦਕਜ਼ਾਰ ਯਾ ਬਦਰੀਕਨ ਤੀਰਥ ਤੇ ਪੁਲ ਆਪਦੇ ਹੁਕਮ ਨਾਲ ਬਨਾਇਆ ਗਿਆ। ਪਹੋਏ ਇਕ ਬਾਗ਼ ਤੇ ਮਕਾਨ ਬਣਵਾਯਾ। ਗੰਗਾ ਕਿਨਾਰੇ ਇਕ ਬਾਗ ਤੇ ਹਵੇਲੀ ਬਨਵਾਈ। ਸਰਸ੍ਵਤੀ ਤੇ ਇਕ ਬੰਧ ਬਨਵਾਯਾ ਜਿਸ ਨਾਲ ਸਰਸ੍ਵਤੀ ਦਾ ਪਾਣੀ ਕੋਬਲ ਵਲ ਨੂੰ ਸੋਲਾਂ ਮੀਲ ਤਕ ਖੇਤੀਆਂ ਨੂੰ ਪਾਣੀ ਦੇਣ ਲਗ ਪਿਆ। ਇਹ ਬੰਧ ਰਿਆਸਤ ਅੰਗ੍ਰੇਜ਼ੀ ਰਾਜ ਵਿਚ ਸ਼ਾਮਲ ਹੋਣ ਤੋਂ ਬਾਦ ਤੋੜ ਦਿੱਤਾ ਗਿਆ ਸੀ।

[ਨਜ਼ਾਯ]

ਕੁਛ ਬਦੇਸ਼ੀ ਲੇਖਕਾਂ ਨੇ ਭਾਈ ਸਾਹਿਬ ਉਦਯ ਸਿੰਘ ਜੀ ਦੀ ਯੋਗਤਾ ਬਾਬਤ ਕੁਛ ਚੰਗੇ ਖਿਆਲ ਨਹੀਂ ਲਿਖੇ। ਇਸ ਦਾ ਕਾਰਨ ਉਨ੍ਹਾਂ ਦਾ ਸਾਡੇ ਦੇਸ਼ ਦੀ ਬੋਲੀ ਤੇ ਰਸਮੋਂ ਰਿਵਾਜ ਤੋਂ ਜਾਣੂ ਨਾ ਹੋਣਾ ਅਤੇ ਅੱਖਾਂ ਦੀ ਬਜਾਏ ਕੰਨਾਂ ਤੋਂ ਵਧੀਕ ਕੰਮ ਲੈਣਾ ਹੈ। ਇਨ੍ਹਾਂ ਲੋਕਾਂ ਦੀ ਵਾਕਫੀਅਤ ਦਾ ਆਧਾਰ ਮੁਨਸ਼ੀ ਮੁਸੱਦੀ ਹੁੰਦੇ ਸਨ। ਅੰਗ੍ਰੇਜ਼ ਜਦ ਜਮਨਾ ਦੇ ਇਸ ਪਾਰ ਵਧੇ ਹਨ ਤਾਂ ਇਨ੍ਹਾਂ ਦੇ ਨਾਲ ਮੁਨਸ਼ੀ ਮੁਸੱਦੀ ਅਸਿੱਖ ਸਨ। ਅਕਸਰ ਬਿਦੇਸ਼ੀ ਲੇਖਕਾਂ ਨੂੰ ਅਸਿੱਖ ਲੇਖਕ ਹੀ ਮਿਲਿਆ ਕਰਦੇ ਸਨ। ਆਪ ਇਨ੍ਹਾਂ ਲੋਕਾਂ ਨੂੰ ਪੰਜਾਬੀ ਨਹੀਂ ਸੀ ਆਉਂਦੀ ਤੇ ਨਾਂ ਸਿੱਖਾਂ ਦੇ ਰਸਮੋ ਰਿਵਾਜ ਤੇ ਹਾਲਾਤ ਦੀ ਨਿਜ ਵਾਕਫੀ ਹੋਂਦੇ ਸਨ। ਇਨ੍ਹਾਂ ਮੁਨਸ਼ੀਆਂ ਨੇ ਕੁਛ ਤਅੱਸਬ ਕਰਕੇ ਸਿੱਖਾਂ ਦੇ ਗੁਣ ਉਨ੍ਹਾਂ ਨੂੰ ਘੱਟ ਦੱਸੇ ਤੇ ਕੁਛ ਖੁਸ਼ਾਮਦ ਨਾਲ ਉਨ੍ਹਾਂ ਨੂੰ ਖੁਸ਼ ਕਰਨ ਵਾਸਤੇ ਭੁੱਲਾਂ ਵਡੀਆਂ ਕਰ ਕਰ ਕੇ ਦੱਸੀਆਂ।

ਭਾਈ ਉਦਯ ਸਿੰਘ ਦੇ ਬਾਰੇ ਇਕ ਹੋਰ ਗਲ ਬੀ ਵਰਤੀ ਹੈ। ਆਪ ਬਹੁਤ ਸ੍ਰੀ ਸਤਿਕਾਰ ਵਾਲੇ ਸਨ, ਆਏ ਪੱਛਮੀਆਂ ਨੂੰ ਸ੍ਰੀ ਸਤਿਕਾਰ ਤੋਂ ਹੇਠਾਂ ਉਤਰਕੇ ਨਹੀਂ ਸਨ ਮਿਲਦੇ ਪਰੰਵ ਸ਼ਰੀਫਾਨਾ ਤ੍ਰੀਕੇ ਤੇ ਸ੍ਰੀ ਸਤਿਕਾਰ ਰੱਖ ਕੇ ਸਤਿਕਾਰ ਨਾਲ ਮਿਲਿਆ ਕਰਦੇ ਸਨ। ਇਸ ਕਰਕੇ ਕਈਆਂ ਪੱਛਮੀਆਂ ਵਿਚ, ਜੋ ਖੁਸ਼ਾਮਦ ਪਸੰਦ ਬਹੁਤ ਸਨ, ਆਪ ਬਾਬਤ ਖਯਾਲ ਚੰਗੇ ਨਹੀਂ

ਸਨ। ਸੋ ਬਿਦੇਸ਼ੀਆਂ ਦੇ ਲਿਖੇ ਹਾਲਾਤ ਇਸੀ ਤਰ੍ਹਾਂ ਜੇ ਕਿਤੇ ਆਪ ਪੜ੍ਹੋ ਕਿ ਰਾਜਾ ਉਦਯ ਸਿੰਘ ਮਾੜਾ ਸੀ, ਪਰਜਾ ਪਾਲਕ ਨਹੀਂ ਸੀ ਤਾਂ ਮੰਨ ਨਾ ਲੈਣਾ। ਅਸਲ ਵਿਚ ਅੰਗ੍ਰੇਜ਼ੀ ਵਿਚ ਲਿਖੇ ਇਤਿਹਾਸ ਸਿੱਖਾਂ ਬਾਬਤ ਬੜੀ ਇਹਤਜਾਤ ਨਾਲ ਪੜ੍ਹਨੇ ਚਾਹੀਏ। ਪੰਜਾਬੀ ਲੇਖਕਾਂ, ਫਾਰਸੀ ਲੇਖਕਾਂ ਤੇ ਅੰਗ੍ਰੇਜ਼ੀ ਲੇਖਕਾਂ ਬਹੁਤਿਆਂ ਨੂੰ ਟਾਕਰੇ ਕਰ ਕਰ ਪੜ੍ਹੋ ਤਾਂ ਕਿਤੇ ਅਸਲੀਅਤ ਦਾ ਥਹੁ ਪੈਂਦਾ ਹੈ। ਭਾਈ ਉਦਯਸਿੰਘ ਨੂੰ ਗੁਜ਼ਰਿਆਂ ਲਗ ਪਗ ਸਦੀ ਹੋ ਗਈ ਹੈ, ਉਸ ਦੇ ਗੁਣ ਤੇ ਕੀਰਤੀ ਲੋਕ ਅਜੇ ਤਕ ਗਾਉਂਦੇ ਹਨ ਅਰ ਐਸੇ ਆਦਮੀ ਮਿਲਦੇ ਹਨ ਜੋ ਉਸ ਦੇ ਸਮੇਂ ਦੇ ਨਿਜ ਜਾਣੂ ਸਨ; ਜਿਹਾ ਕੁ ਮੁਸਲਮਾਨਾਂ ਦੇ ਹੱਕ ਨਿਆਂ ਵਾਸਤੇ ਕਾਜ਼ੀ ਸਾਹਿਬ ਸਨ। ਉਨਾਂ ਦੇ ਬੇਟੇ ਜੋ ੭੦ ਬਰਸ ਦੇ ਲਗ ਪਗ ਦੀ ਉਮਰਾ ਦੇ ਹੈਨ* ਉਨ੍ਹਾਂ ਨੂੰ ਬੜਾ ਨਜਾਜ ਸ਼ੀਲ ਦੱਸਦੇ ਹੈਨ। ਭਾਈ ਉਦਯ ਸਿੰਘ ਜੀ ਦੇ ਸਮੇਂ ਦੇ ਲਗ ਪਗ ਬੂਟੇ ਸ਼ਾਹ ਜੀ ਪੰਜਾਬ ਦੇ ਇਕ ਫਾਰਸ਼ੀ ਇਤਿਹਾਸ ਦੇ ਪ੍ਰਸਿੱਧ ਲੇਖਕ ਹੋਏ ਹਨ। ਓਹ ਆਪ ਦੀ ਨਜਾਯ ਸ਼ੀਲਤਾ ਦੀ ਤਾਰੀਫ ਲਿਖਦੇ ਹਨ। ਯਥਾ:—

ਭਾਈ ਪ੍ਰਤਾਪਸਿੰਘ ਵ ਭਾਈ ਉਦਯ ਸਿੰਘ ਦੋ ਪਿਸਰਾਨ ਬਜਾਏ ਪਿਦਰ ਮਸਨਦੇ ਰਾਜ ਵ ਰਿਆਸਤ ਕਾਇਮ ਸ਼ੁਦੰਦ। ਅਜ਼ਾਂ ਜਾ ਕਿ ਸਾਹਿਬਾਨੇ ਸਦਰ ਆਦਿਲ ਬੂਦਹ ਵ ਮੁਨਸਫੇ ਜ਼ਮਾਨੰਦ।

ਅਰਥ—ਭਾਈ ਪ੍ਰਤਾਪ ਸਿੰਘ ਤੇ ਭਾਈ ਉਦਯ ਸਿੰਘ ਦੋਨੋਂ ਲੜਕੇ ਅਪਣੇ ਪਿਤਾ ਦੀ ਰਿਆਸਤ ਦੇ ਤਖਤ ਤੇ ਬੈਠੇ, ਉਪੋਕਤ ਦੋਨੋਂ ਰਾਜੇ ਅਦਲ ਕਰਨ ਵਾਲੇ ਤੇ ਇਨਸਾਫ ਕਰਨ ਵਾਲੇ ਪ੍ਰਸਿੱਧ ਹਨ"'।

ਇਕ ਵਾਰਤਾ ਉਨ੍ਹਾਂ ਦੇ ਨਜਾਯ ਦੀ ਇਹ ਮਿਲੀ ਹੈ:—

ਇਕ ਦਿਨ ਮਹਾਰਾਜ ਅਪਣੇ ਮਹਲ ਦੇ ਉਪਰ ਬੈਠੇ ਸਨ, ਨਜ਼ਰ ਉਨ੍ਹਾਂ ਦੀ ਹੇਠਾਂ ਦੂਰ ਤਕ ਪੈ ਰਹੀ ਸੀ। ਇਕ ਖੂਹ ਤੋਂ ਕੁਛ ਕੁਮ੍ਹਿਆਰ ਮੁਟਿਆਰਾਂ ਪਾਣੀ ਭਰਕੇ ਆਈਆਂ ਤੇ ਮਹਿਲ ਦੇ ਅੱਗੋਂ ਦੀ ਲੰਘੀਆਂ। ਮਹਿਲ ਦੀ ਡੇਉਢੀ ਅੱਗੇ ਜੋ ਚੋਬਦਾਰ ਪਹਿਰਾ ਦੇ ਰਿਹਾ ਸੀ ਉਸ ਨੇ ਮੁਟਿਆਰਾਂ ਤੱਕੀਆਂ! ਆਖਿਆ ਤਾਂ ਕੁਝ ਨਾਂ ਪਰ ਦੋ ਚਾਰ ਖੰਘੂਰੇ ਮਾਰੇ। ਉਦਯ ਸਿੰਘ ਜੀ ਇਹ ਦੇਖਕੇ ਹੇਠਾਂ ਉਤਰ ਆਏ ਤੇ ਅਪਣੀ ਡੇਉਢੀ ਵਿਚ ਕੁਛ ਚਿਰ ਟਹਿਲਦੇ ਰਹੇ, ਇਹ ਦੇਖਣ ਲਈ ਕਿ ਚੋਬਦਾਰ ਨੂੰ ਕਿਤੇ ਖੰਘ ਤਾਂ ਨਹੀਂ ਹੈ, ਪਰ ਇਤਨੇ ਚਿਰ ਵਿਚ ਖੰਘ ਨਾਂ ਆਉਣ ਕਰਕੇ ਆਪ ਨਿਸ਼ਚਿਤ ਹੋ ਗਏ ਕਿ ਨਹੀਂ ਹੈ। ਉਸ ਵੇਲੇ ਚੋਬਦਾਰ ਨੂੰ ਬੁਲਾਕੇ ਪੁੱਛਣ ਲਗੇ 'ਤੈਨੂੰ ਖੰਘ ਹੋਈ ਹੈ?' ਉਸ ਨੇ ਕਿਹਾ:—'ਹਜ਼ੂਰ! ਨਹੀਂ, ਮੈਂ ਤਾਂ ਰਾਜ਼ੀ ਖੁਸ਼ੀ ਹਾਂ।' ਆਪ ਨੇ ਫੇਰ ਪੁੱਛਿਆ ਕਿ 'ਜਦ ਕੁਮ੍ਹਿਆਰੀਆਂ ਐਥੋਂ ਪਾਣੀ ਲੈਕੇ ਲੰਘੀਆਂ ਸਨ ਤਾਂ ਤੂੰ ਖੰਘੂਰੇ ਕਿਉਂ ਮਾਰੇ ਸਨ?' ਚੋਬਦਾਰ ਕੰਬਿਆ ਤੇ ਹੱਥ ਜੋੜਕੇ ਸੱਚ ਬੋਲ ਪਿਆ ਕਿ ,ਜੀ ਮੇਰੇ ਅੰਦਰ ਮੰਦੀ ਵਾਸ਼ਨਾ ਸੀ ਤੇ ਮੈਂ ਆਪਣੇ ਮੰਦ ਭਾਵ ਲਈ ਖੰਘੂਰੇ ਮਾਰੇ ਸਨ'। ਆਪ ਬੋਲੇ 'ਤੈਨੂੰ ਪਤਾ ਨਹੀਂ ਕਿ ਸਾਰੀ ਪਰਜਾ ਮੇਰੀ ਔਲਾਦ ਹੈ ਤੇ ਏਹ ਬਹੁ ਬੇਟੀਆਂ ਮੇਰੀਆਂ ਹਨ, ਤੂੰ ਮੇਰਾ ਚੋਬਦਾਰ ਸਭ ਦੀ ਅਬਰੋ ਦਾ ਰਖਵਾਲਾ ਹੈਂ ਕਿ ਤੂੰ ਉਲਟਾ ਟੁਰਕੇ ਮੇਰੀ ਤਾਕਤ ਦੇ

*ਕਾਜ਼ੀ ਸੈਫੁਦੀਨ ਭਾਈ ਉਦਯ ਸਿੰਘ ਦੇ ਵੇਲੇ ਕਾਜ਼ੀ ਸੀ। ਉਨ੍ਹਾਂ ਦੇ ਬੇਟੇ ਦਾ ਨਾਮ ਕੁਤਬੁੱਦੀਨ ਹੈ।

ਡਰਾਵੇ ਨਾਲ ਗ਼ਰੀਬਾਂ ਤੇ ਜ਼ੁਲਮ ਕਰਨਾਂ ਹੈ ?' ਚੋਬਦਾਰ ਕੀ ਉੱਤਰ ਦੇਂਦਾ। ਆਪ ਨੇ ਉਸੇ ਵੇਲੇ ਹੁਕਮ ਦਿੱਤਾ ਕਿ ਉਨ੍ਹਾਂ ਕੁਮ੍ਹਿਆਰਾਂ ਦੇ ਘਰੋਂ ਖੋਤਾ ਮੰਗਾਓ ਤੇ ਇਸ ਨੂੰ ਸ਼ਹਿਰ ਵਿਚ ਨਸ਼ਰ ਕਰੋ। ਨਸ਼ਰ ਕਰਨਾ ਉਸ ਸਮੇਂ ਦੀ ਇਕ ਸਜ਼ਾ ਦਾ ਨਾਮ ਸੀ ਕਿ ਮੁਜਰਮ ਦਾ ਮੂੰਹ ਕਾਲਾ ਕਰਕੇ ਖੋਤੇ ਤੇ ਚਾੜ੍ਹ ਕੇ ਸ਼ਹਿਰ ਵਿਚ ਫੇਰਦੇ ਸਨ, ਜਿਸ ਤੋਂ ਲੋਕਾਂ ਨੂੰ ਕੰਨ ਹੋ ਜਾਂਦੇ ਸਨ ਕਿ ਐਸਾ ਕੰਮ ਨਹੀਂ ਕਰਨਾਂ।

ਇਸ ਤਰ੍ਹਾਂ ਦੇ ਵਾਕਿਆਤ ਦੱਸਦੇ ਹਨ ਕਿ ਭਾਈ ਉਦਯ ਸਿੰਘ ਜੀ ਬੜੇ ਨਜਾਯ ਸ਼ੋਲ ਸਨ ਤੇ ਪਰਜਾ ਦੀ ਪੀੜਾ ਹਰਨ ਵਾਸਤੇ ਸਦਾ ਉਦਿਤ ਰਹਿੰਦੇ ਸਨ।

ਮਹਾਰਾਜ ਉਦਯ ਸਿੰਘ ਜੀ ਦੇ ਸਮੇਂ ਉਨ੍ਹਾਂ ਦੇ ਦਰਬਾਰ ਵਿਚ ਇਕ ਦੀਵਾਨ ਹੋਇਆ ਹੈ। ਇਹ ਬਹੁਤ ਇਤਬਾਰੀ ਤੇ ਲਾਇਕ ਪੁਰਖ ਸੀ। ਇਸ ਪਾਸੋਂ ਕੋਈ ਗੱਲ ਮਾੜੀ ਹੋ ਗਈ। ਜੇ ਮਹਾਰਾਜ ਲਿਹਾਜ਼ੀ ਹੁੰਦੇ ਤਾਂ ਸਿਰੇ ਨਾ ਆਉਂਦੇ, ਪਰ ਨਜਾਯ ਦੀ ਤੱਕੜੀ ਪੂਰੀ ਤੋਲਣ ਵਾਲੇ ਰਾਜੇ ਨੇ ਦੀਵਾਨ ਨੂੰ ਕਹਿ ਦਿੱਤਾ ਕਿ 'ਆਪ ਨੂੰ ਜੇ ਦੰਡ ਨਾ ਦਿਆਂ ਤਾਂ ਮੇਰਾ ਨਿਆਂ ਨਹੀਂ ਪੂਰਾ ਤੁਲਦਾ, ਇਸ ਲਈ ਆਪ ਨੂੰ ਮੈਂ ਜੁਰਮਾਨੇ ਦੀ ਸਜ਼ਾ ਦਿਆਂਗਾ। ਪਰ ਇਹ ਜੁਰਮਾਨਾ ਸਰਕਾਰੀ ਖਜ਼ਾਨੇ ਦਾਖਲ ਨਹੀਂ ਕੀਤਾ ਜਾਵੇਗਾ; ਬਦਰੀ ਕੰਦ ਤਲਾਉ ਉਤੇ ਤੁਸੀਂ ਪੁਲ ਬਣਵਾ ਦਿਓ ਤੇ ਏਹ ਰਕਮ ਉਸ ਪਰ ਲਾ ਦਿਓ, ਜੋ ਕਰਨਾਲ ਦੀ ਸੜਕ ਸਿੱਧੀ ਹੋ ਜਾਏ ਤੇ ਮੁਸਾਫਰ ਸੁਖੀ ਹੋ ਜਾਣ'। ਸੋ ਐਸਾ ਹੀ ਹੋਇਆ। ਇਹ ਪੁਲ ਹੁਣ ਤਕ ਮੌਜੂਦ ਹੈ ਤੇ ਪੱਕਾ ਬਣਿਆ ਹੋਇਆ ਹੈ। ਬਦਰੀ ਕੰਦ ਇਕ ਬੜਾ ਲੰਬਾ ਤੇ ਪੁਰਾਤਣ ਕੱਚਾ ਤਾਲ ਹੈ, ਜਿਸਦੇ ਕਿਨਾਰੇ ਸ਼ਹਿਰ ਤੋਂ ਪਰਲੇ ਪਾਸੇ ਅੰਜਨਾਂ ਦਾ ਬੜਾ ਹੈ ਤੇ ਇਕ ਪਾਸੇ ਦੰਡਿਕਾ ਤੇ ਇਕ ਹੋਰ ਪਾਸੇ ਦੰਡਿਕਾ ਦੇਵੀ ਦੇ ਮੰਦਰ ਹੈਨ। ਸਰੀਆ ਸਿੰਹ ਦਾ ਦੰਡੇਸ਼ੂਰੀ ਮੰਦ੍ਰ ਤੇ ਹਰਚਰਨ ਪੁਰੀ ਦਾ ਮੰਦਰ ਬੀ ਇਸੇ ਦੇ ਕਿਨ ਰੇ ਹੈਨ।

ਇਸੀ ਤਰ੍ਹਾਂ ਜੇ ਆਪ ਕਿਸੇ ਬਦੇਸ਼ੀ ਲੇਖਕ ਦਾ ਲਿਖਿਆ ਪੜ੍ਹੋ ਕਿ ਭਾਈ ਉਦਯ ਸਿੰਘ ਜੀ ਬਦਮਾਸ਼ ਸਨ ਤੇ ਇਸੇ ਕਾਰਨ ਬੀਮਾਰੀ ਅਧਰੰਗ ਦੀ ਹੋਈ ਤਾਂ ਬੀ ਅਮੰਨਾ ਨਾ ਕਰੋ। ਉਨ੍ਹਾਂ ਦੀ ਬੀਮਾਰੀ ਦਾ ਕਾਰਨ ਹਠ ਯੋਗ ਦੀ ਕਿਸੇ ਸਾਧਨਾਂ ਕਰਦਿਆਂ ਕੋਈ ਭੁੱਲ ਹੋ ਜਾਣੀ ਹੈ। ਇਸ ਵਕਤ ਤਕ ਉਨ੍ਹਾਂ ਦੀ ਬਦਚਲਣੀ ਦੀ ਕੋਈ ਕਥਾ ਯਾ ਰਵਾਇਤ ਪ੍ਰਸਿੱਧ ਨਹੀਂ। ਉਨ੍ਹਾਂ ਦਾ ਨਜਾਯ ਸ਼ੀਲ ਹੋਣਾ, ਧਰਮੀ ਹੋਣਾ, ਨੇਕ ਹੋਣਾ, ਨੇਕੀ ਫੈਲਾਣੀ ਤੇ ਵਿਦਵਾਨ ਹੋਣਾ, ਲੋਕਾਂ ਨੂੰ ਯਾਦ ਹੈ ਤੇ ਉਸਦੀ ਸਿੰਮ੍ਰਤੀ ਸਭ ਹਿਰਦਿਆਂ ਵਿਚ ਸਤਿਕਾਰ ਨਾਲ ਟੁਰੀ ਆਉਂਦੀ ਹੈ।

ਕੋਥਲ ਵਿਚ ਚਾਰ ਹਵਲੀਆਂ ਚਾਰ ਗੁਣੀਆਂ ਨੂੰ ਰਾਜੇ ਨੇ ਦਿੱਤੀਆਂ ਹੋਈਆਂ ਸਨ, ਇਕ ਕਵੀ ਜੀ ਨੂੰ, ਜਿਸ ਦਾ ਹਾਲ ਪਿੱਛੇ ਦੱਸ ਆਏ ਹਾਂ।

ਕੋਥਲ ਵਿਚ ਇਕ ਹਟਚਰਨਪੁਰੀ ਨਾਮੇ ਸੰਨਜਾਸੀ ਰਹਿੰਦਾ ਸੀ। ਇਹ ਆਦਮੀ ਸੀ ਸੰਨਜਾਸੀ ਪ੍ਰ ਹਠ ਯੋਗ ਦਾ ਚੰਗਾ ਅਭ੍ਯਾਸੀ ਤੇ ਜਾਣੂ ਸੀ। ਮਹਾਰਾਜ ਉਦਯ ਸਿੰਘ ਨੇ ਇਸ ਨੂੰ ਸੁਹਣਾ ਮੰਦਰ ਬਣਵਾ ਦਿੱਤਾ ਹੋਇਆ ਸੀ। ਇਸ ਪਰ ਆਪ ਦੀ ਬਹੁਤ ਸ਼ਰਧਾ ਸੀ। ਇਸ ਮੰਦਰ ਦੇ ਨੇੜੇ ਹੀ ਇਕ ਹੋਰ ਮੰਦਰ ਹੈ ਜਿਸਦਾ ਨਾਮ ਹੈ ਦੰਡੇਸ਼ੂਰੀ। ਇਹ ਮੰਦਰ ਬੀ ਮਹਾਰਾਜ ਨੇ ਇਕ ਸਰੀਆ ਸਿੰਹ ਨਾਮੇ ਨੂੰ ਬਣਵਾ ਦਿੱਤਾ ਹੋਇਆ ਸੀ। ਤੀਸਰੇ ਇਕ ਸ਼ਿਵ ਸਹਾਇ ਮਿਸ਼ਰ ਕਾਂਸੀ ਤੋਂ ਪੜ੍ਹਕੇ ਆਇਆ ਸੀ। ਇਹ ਪੰਡਿਤ ਬੀ ਸੀ ਤੇ ਹਠਜੋਗ ਬੀ ਜਾਣਦਾ ਸੀ। ਇਸ ਨੂੰ ਬੀ ਰਾਜਾ ਨੇ

ਮਕਾਨ ਬਣਵਾ ਦਿੱਤਾ ਸੀ। ਏਹ ਤ੍ਰੈਏ ਬੜੇ ਸਤਿਕਾਰੇ ਜਾਂਦੇ ਸਨ। ਕਾਰਨ ਇਹ ਸੀ ਕਿ ਭਾਈ ਉਦਯ ਸਿੰਘ ਜੀ ਨੂੰ ਹਠਜੋਗ ਦਾ ਆਪੂੰ ਬਹੁਤ ਸ਼ੌਕ ਸੀ ਤੇ ਆਪ ਹਠ ਸਾਧਨ ਕਰਦੇ ਸਨ। ਗਲ ਇੱਕੁਰ ਜਾਪਦੀ ਹੈ ਕਿ ਮੁੱਢ ਵਿਚ ਕਿਸੇ ਘੱਟ ਵਾਕਫ ਤੋਂ ਜਾਚ ਸਿੱਖ ਕੇ ਹਠਜੋਗ ਦੇ ਸਾਧਨ ਕਰਦਿਆਂ ਕੋਈ ਉਕਾਈ ਹੋਈ ਹੈ ਤੇ ਆਪ ਨੂੰ ਅਧਰੰਗ ਹੋਇਆ ਹੈ। ਮਗਰੋਂ ਏਹ ਸੱਜਣ ਕੁਛ ਫਰਕ ਤੇ ਆਏ ਤੇ ਟਿਕਾਏ ਗਏ ਹਨ ਤੇ ਇਨ੍ਹਾਂ ਤੋਂ ਦਰੁਸਤ ਤਰੀਕੇ ਤੇ ਅਰੋਗ ਹੋਣ ਦੇ ਵਸੀਲੇ ਲੱਭਣ ਦੇ ਜਤਨ ਹੁੰਦੇ ਰਹੇ ਹਨ। ਹਰਚਰਨ ਪੁਰੀ ਦੇ ਪਾਸ ਤਾਂ ਭਾਈ ਜੀ ਆਪ ਬੀ ਪੀਨਸ ਵਿਚ ਸਵਾਰ ਆਉਂਦੇ ਰਹੇ ਹਨ ਤੇ ਉਸ ਮਕਾਨ ਦੇ ਦਰਵਾਜ਼ੇ ਦੀ ਚੁੜੱਤਣ ਦੱਸਦੀ ਹੈ ਕਿ



ਕਵੀ ਜੀ ਦੀ ਰਿਹਾਇਸ਼ੀ ਹਵੇਲੀ-ਕੈਥਲ

ਪਲੰਘ ਯਾ ਪੀਨਸ ਇਸ ਵਿਚੋਂ ਸੁਖੱਲੀ ਲੰਘ ਜਾਂਦੀ ਹੈ। ਇਸ ਮੰਦਰ ਦੇ ਮਹੰਤ ਸਾਹਿਬ ਬੀ ਦੱਸਦੇ ਹਨ ਕਿ ਮਹਾਰਾਜ ਇਥੇ ਹਰਚਰਨ ਪੁਰੀ ਜੀ ਪਾਸ ਯੋਗਾਭਯਾਸ ਦੇ ਸੰਬੰਧ ਵਿਚ ਆਇਆ ਜਾਇਆ ਕਰਦੇ ਸੇ ਤੇ ਬੀਮਾਰੀ ਦੇ ਕਾਰਨ ਪਲੰਘ ਪੁਰ ਬਿਰਾਜੇ ਹੀ ਆਇਆ ਕਰਦੇ ਸੀ। ਇਹ ਗਲ ਕਿ ਬੀਮਾਰੀ ਰਾਜਾ ਜੀ ਨੂੰ ਕਿਸੇ ਅੱਭਯਾਸ ਦੀ ਗ਼ਲਤੀ ਤੋਂ ਹੋਈ ਸੀ ਪਰੰਪਰਾ ਤੋਂ ਗਯਾਨੀਆਂ ਵਿਚ ਬੀ ਮਲੂਮ ਸੀ ਪਰ ਸਥਾਨਕ ਖੋਜ ਤੋਂ ਬੀ ਬੁੱਢੇ ਬੁੱਢੇ ਤੇ ਆਮ ਲੋਕ ਇਹੋ ਹੀ ਕਾਰਣ ਦੱਸਦੇ ਹਨ। [ਅਸੂਲ ਪ੍ਰਸਤੀ]

ਭਾਈ ਉਦਯ ਸਿੰਘ ਜੀ ਦੇ ਇਕ ਨਿਜ ਦੇ ਮੁਲਾਜ਼ਮ ਪਾਸੋਂ ਪਰ-ਤ੍ਰਿਯਾ ਨਾਲ ਸਬੰਧ ਦੀ

ਖੁਨਾਮੀ ਹੋਗਈ*। ਜਦ ਭਾਈ ਉਦਯ ਸਿੰਘ ਸਾਹਿਬ ਨੂੰ ਪਤਾ ਲੱਗ ਗਿਆ ਤਾਂ ਦੋਸ਼ੀ ਨੇ ਇਹ ਜਾਣਕੇ ਕਿ ਦੰਡ ਜ਼ਰੂਰ ਮਿਲੇਗਾ ਰਾਤੋ ਰਾਤ ਨੱਸ ਕੇ ਧਮਧਾਣ ਦੇ ਗੁਰਦ੍ਵਾਰੇ ਮਹੰਤ ਗ਼ੀਬ ਸਿੰਘ ਜੀ ਦੀ ਸ਼ਰਨ ਲੈਣ ਵਿਚ ਸਲਾਮਤੀ ਸਮਝੀ ਤੇ ਉਥੇ ਪੁਜਕੇ ਬੇਨਤੀ ਕੀਤੀ ਕਿ 'ਮੈਂ ਸ਼ਰਨਾਗਤ ਹਾਂ, ਮੈਨੂੰ ਰਾਜ ਕੋਪ ਤੋਂ ਬਚਾਓ ਮੈਂ ਨਿਰਦੋਸ਼ ਮਾਰਿਆ ਜਾਵਾਂਗਾ'। ਉਧਰ ਭਾਈ ਸਾਹਿਬ ਨੂੰ ਪਤਾ ਲੱਗ ਜਾਣ ਤੇ ਆਪ ਨੇ ਉਸਦੀ ਗ੍ਰਿਫਤਾਰੀ ਵਾਸਤੇ ਅਸਵਾਰ ਘੱਲੇ। ਮਗਰੋਂ ਸਭਾ ਵਿਚ ਹੱਸ ਕੇ ਬੋਲੇ ਕਿ 'ਜੇ ਗੁਰਦਵਾਰੇ ਦਾ ਮਹੰਤ ਗੁਰੂ ਕਾ ਸਿੰਘ ਹੈ ਤਾਂ ਨਿਹਾਲ ਸਿੰਘ ਨੂੰ ਸੁਵਾਰਾਂ ਦੇ ਹਵਾਲੇ ਨਹੀਂ ਕਰੇਗਾ'। ਉਧਰ ਜਦ ਸੁਵਾਰ ਅੱਪੜੇ ਤਾਂ ਪਹਿਲਾਂ ਤਾਂ ਮਹੰਤ ਨੇ ਮੁਲਜ਼ਮ ਹਵਾਲੇ ਕਰ ਦਿੱਤਾ ਪਰ ਪੁਨਰ ਵਿਚਾਰ ਤੇ ਫੇਰ ਵਾਪਸ ਲੈ ਲਿਆ ਤੇ ਕਿਹਾ ਕਿ 'ਭਾਈ ਸਾਹਿਬ ਨੂੰ ਕਹਿ ਦਿਓ ਕਿ ਜੋ ਗੁਰਦੁਆਰੇ ਦੀ ਸ਼ਰਨ ਆਯਾ ਹੈ ਅਸੀਂ ਦੇ ਨਹੀਂ ਸਕਦੇ'। ਜਾਂ ਸੁਵਾਰਾਂ ਨੇ ਆਕੇ ਹਕੀਕਤ ਦੱਸੀ ਤਾਂ ਆਪ ਹਸ ਪਏ ਤੇ ਕਹਿਣ ਲਗੇ 'ਸਿੱਖਾਂ ਵਿਚ ਜਾਨ ਪੂਰੀ ਹੈ, ਸਿੱਖੀ ਨਿਭੇਗੀ, ਤਰੋਗੀ।' ਅਗਲੇ ਦਿਨ ਕੁਛ ਸੁਵਾਰ ਲੈਕੇ ਬਿਨਾਂ ਕਿਸੇ ਨੂੰ ਦੱਸੇ ਦੇ ਏਕਾਏਕੀ ਸ੍ਰੀ ਉਦਯ ਸਿੰਘ ਸਾਹਿਬ ਆਪ ਧਮਧਾਣ ਪੁੱਜ ਗਏ। ਸਵਾ ਸੌ ਰੁਪੱਯਾ ਤੇ ਕੜਾਹ ਪ੍ਰਸ਼ਾਦ ਗੁਰਦ੍ਵਾਰੇ ਚੜ੍ਹਾਯਾ ਤੇ ਇਕ ਪਿੰਡ ਜਿਸ ਦਾ ਨਾਮ ਭੋਹਰ† ਸੀ ਗੁਰਦੁਆਰੇ ਨੂੰ ਅਰਦਾਸ ਕਰਾਇਆ ਤੇ ਆਖਿਆ:—'ਮਹੰਤ ਜੀ! ਤੁਹਾਡੀ ਸਿੱਖੀ ਨੂੰ ਪੈਨ ਹੈ। ਮੈਂ ਤੁਹਾਡੀ ਧਰਮ ਦੇ ਅਸੂਲਾਂ ਦੀ ਪਰਪੱਕਤਾ ਦਾ ਕਦਰਦਾਨ ਹਾਂ, ਪਰ ਇਹ ਪੁਰਖ ਨਿਸ਼ਪਾਪ ਨਹੀਂ। ਇਹ ਉਹ ਖੁਨਾਮੀ ਕਰਕੇ ਆਯਾ ਹੈ ਜੋ ਸਿੱਖੀ ਧਰਮ ਵਿਚ ਵਿਹਤ ਨਹੀਂ। ਇਹ ਕੋਈ ਰਾਜਸੀ ਭੁੱਲ ਕਰਕੇ ਨਹੀਂ ਆਯਾ, ਖੁਨਾਮੀਆਂ ਹੈ। ਐਸਿਆਂ ਨੂੰ ਪਨਾਹ ਦੇਣੀ ਪਾਪ ਤੇ ਜੁਰਮ ਨੂੰ ਵਧਾਏਗੀ, ਇਸ ਕਰਕੇ ਇਸ ਦਾ ਦੇਣਾ ਵਾਜਬ ਹੈ ਤੇ ਗੁਰਸਿੱਖੀ ਹੈ'। ਇਹ ਸੁਣਕੇ ਮਹੰਤ ਨੇ ਨਿਹਾਲ ਸਿੰਘ ਦੇ ਦਿੱਤਾ ਤੇ ਆਖਿਆ, 'ਮਨਆਂ ਕਰਨਾ, ਜੇ ਦੋਸ਼ੀ ਹੋਵੇ ਤਾਂ ਦੰਡ ਵਿਚ ਦਯਾ ਵਰਤਣੀ'।

ਇਸ ਪ੍ਰਕਾਰ ਦੇ ਖਯਾਲ ਮਹਾਰਾਜ ਉਦਯ ਸਿੰਘ ਜੀ ਦੇ ਇਸ ਲਈ ਥੀ ਸਨ ਕਿ ਆਪ ਇਕ ਗੁਰੂ ਬਖਸ਼ਿਸ਼ ਵਾਲੀ ਗੱਦੀ ਤੇ ਸਨ। ਆਪ ਰਾਜਾ ਹੋਕੇ ਭਾਈ ਸਾਹਿਬ ਸਦਾਉਂਦੇ ਸਨ। ਇਕ ਵੇਰ ਇਕ ਪੱਤ੍ਰਿਕਾ ਆਈ, ਜਿਸ ਪਰ ਪਤਾ 'ਰਾਜਾ ਉਦਯ ਸਿੰਘ' ਲਿਖਯਾ ਸੀ। ਇਹ ਪੱਤ੍ਰਿਕਾ ਆਪ ਨੇ ਮੋੜ ਦਿੱਤੀ ਤੇ ਕਹਿ ਦਿੱਤਾ ਕਿ ਇਹ ਰਾਜਾ ਉਦਯ ਸਿੰਘ ਪਾਸ ਜਾਵੇ, ਜੇ ਇਹ ਮੇਰੇ ਲਈ ਹੈ ਤਾਂ ਇਸ ਪਰ 'ਭਾਈ ਉਦਯ ਸਿੰਘ' ਲਿਖਯਾ ਹੋਣਾ ਚਾਹੀਦਾ ਹੈ। ਫੂਲਕੀਆਂ ਰਜਾਸਤਾਂ ਦੇ ਰਾਜੇ ਤੇ ਕੰਵਰ ਇਸੇ ਗੱਦੀ ਤੋਂ ਅੰਮ੍ਰਿਤ ਛਕਦੇ ਸਨ, ਇਸ ਕਰਕੇ ਧਾਰਮਿਕ ਪੱਖ ਵਿਚ ਆਪ ਇਕ ਜ਼ਿੰਮੇਵਾਰ ਆਗੂ ਸਮਝੇ ਜਾਂਦੇ ਸੇ। ਚਾਹੇ ਰਾਜਸੀ ਮਾਮਲਿਆਂ ਵਿਚ ਕਈ ਵੇਰ ਪਟਿਆਲੇ ਨਾਲ ਅਣਬਣਾਂ ਦੇ ਮੌਕੇ ਆਏ ਪਰ ਫਿਰ ਬੀ ਸਾਰੇ ਫੂਲਕੇ ਰਾਜੇ ਇਨ੍ਹਾਂ ਦੇ ਧਾਰਮਿਕ ਸਨਮਾਨ ਨੂੰ ਉਲੰਘਦੇ ਨਹੀਂ ਸਨ;ਸਗੋਂ ਪਟਜਾਲੇ ਰਜਾਸਤ ਵਲੋਂ ਕਈ ਪਿੰਡ ਆਪਨੂੰ ਮਿਲੇ ਹੋਏ ਸਨ। ਬੁਡਲਾਡੇ ਦੇ ਲਾਗੇ ਅਠ ਦਸ ਪਿੰਡ ਅਜੇ ਬੀ ਭਾਈ ਭਗਤੂ ਦੀਵੇਸ਼ ਪਾਸ ਹਨ।

ਕੈਥਲ ਵਿਚ ਦੋ ਗੁਰਦੁਆਰੇ ਨੌਵੀਂ ਪਾਤਸ਼ਾਹੀ ਦੇ ਹਨ, ਇਕ ਸ਼ਹਿਰੋਂ ਬਾਹਰ ਹੈ ਤੇ ਇਕ ਵਿੱਚ ਹੈ। ਵਿਚ ਵਾਲਾ ਕਵੀ ਜੀ ਦੇ ਘਰ ਦੇ ਨੇੜੇ ਹੈ, ਇਸ ਗੁਰਦਆਰੇ ਵਿਚ ਕਵੀ ਜੀ

*ਇਸ ਦਾ ਨਾਮ ਨਿਹਾਲ ਸਿੰਘ ਸੀ।

†ਇਹ ਪਿੰਡ ਆਖਦੇ ਹਨ ਰਜਾਸਤ ਦੀ ਜ਼ਬਤੀ ਨਾਲ ਜ਼ਬਤ ਹੋਗਿਆ ਸੀ।

ਲੋਚੇ ਪਹਿਰ ਕਥਾ ਕਰਿਆ ਕਰਦੇ ਸਨ*। ਕਥਾ ਬੜੀ ਰਸੀਲੀ ਹੁੰਦੀ ਸੀ ਤੇ ਸੁਣਨ ਵਾਲਿਆਂ ਦੇ ਹਜੂਮ ਕੱਠੇ ਹੋ ਜਾਇਆ ਕਰਦੇ ਸਨ। ਇਕ ਦਿਨ ਦੀ ਗਲ ਹੈ ਕਿ ਆਪ ਕਥਾ ਦਾ ਭੋਗ ਪਾ ਹਟੇ ਤਾਂ ਇਕ ਲੋਂਹਦੀ ਮਾਂ ਤੇ ਵਿਲਕਦਾ ਪਿਤਾ ਦੁਇ ਹੋਥ ਬੰਨ੍ਹਕੇ ਖੜੇ ਹੋ ਗਏ ਤੇ ਉਹਨਾਂ ਨੇ ਆਪਣੀ ਵਿਥਯਾ ਸੁਣਾਈ ਕਿ 'ਸਾਡਾ ਪੁੱਤਰ ਜਿਸ ਦੀ ਉਮਰ ਯਾਰਾਂ ਕੁ ਸਾਲ ਦੀ ਹੈ ਕਿਸੇ ਗੱਲੋ ਘਰੋਂ ਲੜ ਕੇ ਨੱਸ ਗਿਆ। ਅਸੀਂ ਮਗਰ ਖੋਜ ਵਿਚ ਲੱਗੇ। ਸ੍ਹੁੰਹਾਂ ਕਰਦਿਆਂ ਸਾਨੂੰ ਏਥੇ ਦੱਸ ਪਈ। ਏਥੇ ਆਕੇ ਅਸਾਂ ਪਤਾ ਲਾ ਲਿਆ ਹੈ, ਪਰ ਉਹ ਭਾਵੇ ਹੱਥਾਂ ਵਿਚ ਹੈ। ਅਸੀਂ ਬਥੇਰੇ ਹਾੜੇ ਤਰਲੇ ਕਰ ਆਏ ਹਾਂ, ਸਾਨੂੰ ਮਿਲਦਾ ਨਹੀ, ਸਾਧ ਸੰਗਤ ਸਾਡੀ ਬਾਹੁੜੀ ਕਰੇ'। ਤਦ ਸੰਗਤ ਵਿਚੋਂ ਜੋ ਪੁੱਤ-ਵਿਛੋੜੇ ਵਿਚ ਵਿਲਪਦੇ ਮਾਪਿਆਂ ਨਾਲ ਹਮਦਰਦ ਹੋ ਰਹੇ ਸਨ ਕਿੰਨੀਆਂ ਅਵਾਜ਼ਾਂ ਬੋਲੀਆਂ 'ਕੌਣ ਹੈ ਓਹ ? ਨਾਂ ਲਓ ਓਸਦਾ।' ਤਦ ਉਨ੍ਹਾਂ ਦੱਸਿਆ 'ਜੀ, ਉਹ ਹੈ ਸੰਨਜਾਸੀ ਰਾਮਗਿਰ। ਕੁਛ ਸਮੇਂ ਤੋਂ ਏਥੇ ਟਿਕਿਆ ਹੋਇਆ ਹੈ ਤੇ ਭਾਈ ਸਾਹਿਬ ਉਦਯ ਸਿੰਘ ਜੀ ਉਸ ਤੇ ਬੜੇ ਦਿਆਲੂ ਹੈਨ। ਉਸ ਸਾਧ ਨੇ ਸਾਡੇ ਪੁੱਤ੍ਰ ਦੇ ਕੇਸਾਂ ਦੀ ਬੇਅਦਬੀ ਕਰ ਦਿੱਤੀ ਹੈ ਤੇ ਚੇਲਾ ਬਣਾ ਲਿਆ ਹੈ ਤੇ ਸਾਨੂੰ ਆਖਦਾ ਹੈ ਮੈਂ ਬਾਲਕਾ ਨਹੀਂ ਦਿਆਂਗਾ, ਲਾ ਲਓ ਜ਼ੋਰ। ਲੋਕੀਂ ਸਾਨੂੰ ਡਰਾਉਂਦੇ ਹਨ ਕਿ ਰਾਜੇ ਪਾਸ ਗਏ ਤਾਂ ਰਾਮਗਿਰ ਤੁਹਾਨੂੰ ਔਖਾ ਕਰੇਗਾ।'

ਸੰਗਤ ਨੇ ਜਦ ਰਾਮਗਿਰ ਦਾ ਨਾਉਂ ਸੁਣਿਆਂ ਤਾਂ ਸੋਚਾਂ ਪੈ ਗਈਆਂ, ਕਿਸੇ ਦਾ ਹੀਆ ਨਹੀਂ ਸੀ ਕਿ ਮਹਾਰਾਜੇ ਦੇ ਮੂੰਹ ਚਿਤ ਲਗਦਿ ਸਾਧੂ ਦੇ ਵਿਰੁੱਧ ਕੁਛ ਕਰ ਸਕੇ। ਫਿਰ ਸਭ ਦੇ ਨੇਣ ਕਵੀ ਸੰਤੋਖ ਸਿੰਘ ਜੀ ਵਲ ਉੱਠੇ। ਇਕ ਦੋਂਹੁ ਸ਼ਿਆਣਿਆਂ ਆਪੋ ਵਿਚ ਰੋਸ਼ੇ ਕਰਕੇ ਆਖਿਆ: 'ਭਾਈ ਸਾਹਿਬ ! ਇਨ੍ਹਾਂ ਦੀ ਬਾਹੁੜੀ ਆਪ ਕਰ ਸਕਦੇ ਹੋ। ਸਾਡੇ ਵਿਚ ਆਪ ਹੀ ਹੋ ਜੋ ਮਹਾਰਾਜ ਉਦਯ ਸਿੰਘ ਜੀ ਨੂੰ ਕਹਿ ਸਕਦੇ ਹੋ'। ਕਵੀ ਜੀ ਦਾ ਦਿਲ ਅੱਗੇ ਹੀ ਕੋਮਲ ਭਾਵਾਂ ਤੇ ਕੌਮੀ ਅਣਖ ਨਾਲ ਪੰਘਰ ਰਿਹਾ ਸੀ, ਕਹਿਣ ਲਗੇ 'ਸਤਿ ਬਚਨ, ਸੰਗਤ ਦੀ ਆਗਜਾ ਪਾਲਨ ਵਿਚ ਮੈਂ ਸਾਰਾ ਤਾਣ ਲਾਵਾਂਗਾ'। ਅਗਲੇ ਹੀ ਦਿਨ ਆਪ ਨੇ ਇਹ ਬਿਨਯ ਰਾਜਾ ਪਾਸ ਕਰ ਦਿੱਤੀ। ਸ੍ਰੀ ਉਦਯ ਸਿੰਘ ਜੀ ਨੇ ਸੁਣਕੇ ਕਿਹਾ ਕਿ 'ਮੇਰੇ ਕੰਨਾ ਤਕ ਇਹ ਗਲ ਨਹੀਂ ਅੱਪੜੀ; ਮੈਂ ਰਾਮਗਿਰ ਸਾਧੂ ਨੂੰ ਆਪ ਆਖਾਂਗਾ'। ਕਵੀ ਜੀ ਦੇ ਮਗਰੋਂ ਰਾਮਗਿਰ ਨੇ ਮਿਲਣਾ ਸੀ। ਉਸ ਵੇਲੇ ਮਹਾਰਾਜ ਉਦਯ ਸਿੰਘ ਜੀ ਨੇ ਗੱਲ ਆਖੀ, ਪਰ ਰਾਮਗਿਰ ਨੇ ਉਜ਼ਰ ਕੀਤਾ ਕਿ 'ਓਹ ਮੇਰਾ ਚੇਲਾ ਹੋ ਚੁਕਾ ਹੈ ਤੇ ਉਸਨੂੰ ਵਾਪਸ ਦੇਣਾ ਮੇਰਾ ਧਰਮ ਨਹੀਂ, ਆਪ ਉਨ੍ਹਾਂ ਨੂੰ ਨਾਂਹ

*ਏਥੇ ਗੁਰੂ ਤੇਗ ਬਹਾਦਰ ਜੀ ਪਹਿਲੇ ਟਿਕੇ ਸਨ, ਅਹਾਤੇ ਵਿਚ ਕੁਛ ਨਿੰਮਾਂ ਦੇ ਪੇੜ ਹਨ। ਲਿਖਤ ਹੈ ਕਿ ਇਕ ਨਿੰਮ ਦੇ ਪੱਤੇ ਤਾਪੀਆਂ ਨੂੰ ਗੁਰੂ ਜੀ ਨੇ ਖਿਲਾਏ ਤੇ ਓਹ ਵੱਲ ਹੋ ਗਏ। ਇਉਂ ਬੀ ਦੱਸਦੇ ਹਨ ਕਿ ਪਹਿਲੇ ਦਿਨ ਓਥੇ ਟਿਕੇ ਤੇ ਅੰਨ ਪਾਣੀ ਦੀ ਥਾਂ ਸਿੱਖਾਂ ਨੂੰ ਨਿੰਮ ਦੇ ਪਤੇ ਛਕਣੇ ਦਾ ਹੁਕਮ ਹੋ ਗਿਆ। ਓਹ ਡਾਲ ਮਿੱਠਾ ਹੋਗਿਆ। ਮਗਰੋਂ ਇਹ ਡਾਲ ਇਕ ਮੁਸਲਮਾਨ ਫਕੀਰ ਨੇ ਕੱਟ ਦਿੱਤਾ, ਜਿਸ ਦੀ ਕਬਰ ਨੇੜੇ ਹੀ ਹੈ। ਡਾਲ ਕੱਟਿਆ ਦਿੱਸਦਾ ਹੈ ਤੇ ਬਾਕੀ ਨਿੰਮ ਹਰੀ ਹੈ, ਇਸ ਦੇ ਪੱਤੇ ਹੋਰਨਾਂ ਨਿੰਮਾਂ ਵਾਙੂ ਕੌੜੇ ਨਹੀਂ ਹਨ, ਚੱਖ ਕੇ ਦੇਖੇ ਹਨ। ਇਸ ਗੁਰਦੁਆਰੇ ਨਾਲ ਕੁਛ ਜ਼ਿਮੀ ਹੈ ਤੇ ਪਟਿਆਲਾ ਤੇ ਜੀਂਦ ਤੋਂ ਸਾਲਾਨਾ ਥੋੜੀ ਥੋੜੀ ਰਕਮ ਮਿਲਦੀ ਹੈ। ਕੈਂਥਲ ਵਿਚ ਤਦੋਂ ਤੂੰ ਘਰ ਸਿਖਾਂ ਦੇ ਸਨ। ਜੋ ਗੁਰੂ ਜੀ ਨੂੰ ਸ਼ਹਿਰ ਅੰਦਰ ਲੈ ਗਏ। ਆਪ ਇਕ ਤ੍ਰਿਖਾਣ ਸਿੱਖ ਦੇ ਘਰ ਟਿਕੇ ਸਨ, ਤਿੰਨਾਂ ਸਿੱਖਾਂ ਨੇ ਬਹੁਤ ਪਯਾਰ ਕੀਤਾ। ਉਸ ਤ੍ਰਿਖਾਣ ਸਿੱਖ ਦੇ ਘਰ ਦਾ ਗੁਰਦੁਆਰਾ ਬਣਿਆ ਜਿਥੇ ਕਵੀ ਜੀ ਕਥਾ ਕਰਿਆ ਕਰਦੇ ਸੇ।

ਕਰ ਦਿਓ'। ਜਦੋਂ ਕਵੀ ਜੀ ਨੂੰ ਮਹਾਰਾਜ ਨੇ ਦੱਸਿਆ 'ਕਿ ਸਾਧੂ ਸੁਖ ਨਾਲ ਬੱਚਾ ਨਹੀਂ ਦਿੰਦਾ ਤੇ ਮੇਰੇ ਲਈ ਇਤਨੇ ਪ੍ਰਸਿੱਧ ਵਿਦਵਾਨ ਤੇ ਨਗਰੀ ਵਿਚ ਸਤਿਕਾਰੇ ਹੋਏ ਸਾਧੂ ਉਤੇ ਕੋਈ ਸਖਤੀ ਕਰਨੀ ਬੜੀ ਸ਼ੋਚਨੀਯ ਬਾਤ ਬਣ ਰਹੀ ਹੈ'। ਕਵੀ ਜੀ ਸੁਣਕੇ ਚੁਪ ਕਰ ਰਹੇ ਤੇ ਘਰ ਆਕੇ ਤਜਾਰੇ ਕਰ ਦਿੱਤੇ। ਅਗਲੇ ਦਿਨ ਚੁਪਾਤੇ ਹੀ ਸ਼ਹਿਰ ਛੱਡਕੇ ਟੁਰ ਪਏ। ਪਰ ਉਨ੍ਹਾਂ ਦੇ ਦਰਵਾਜਿਓਂ ਨਿਕਲਦਿਆਂ ਹੀ ਪਹਿਰੇਦਾਰਾਂ ਨੂੰ ਉਨ੍ਹਾਂ ਦੇ ਨੱਗਰ ਛੱਡ ਜਾਣ ਦਾ ਪਤਾ ਪੈਗਿਆ ਤੇ ਪਲੋ ਪਲੀ ਵਿਚ ਮਹਾਰਾਜ ਤਕ ਬੀ ਗਲ ਅੱਪੜ ਗਈ। ਮਹਾਰਾਜ ਜੀ ਨੇ ਉਸੇ ਵੇਲੇ ਸੁਵਾਰ ਦੁੜਾਏ ਕਿ ਸਰਪਟ ਜਾਓ ਤੇ ਕਵੀ ਜੀ ਨੂੰ ਮੋੜਕੇ ਲਿਆਓ, ਸੋ ਐਸਾ ਹੀ ਹੋਇਆ। ਜਦ ਕਵੀ ਜੀ ਵਾਪਸ ਆਂਦੇ ਤੇ ਹਾਜ਼ਰ ਕੀਤੇ ਗਏ ਤਾਂ ਮਹਾਰਾਜ ਨੇ ਹੱਸਕੇ ਪੁਛਿਆ 'ਕਵੀ ਜੀ! ਐਨੀਆਂ ਪੱਕੀਆਂ ਪ੍ਰੀਤਾਂ ਛਿਨ ਵਿਚ ਤੋੜਕੇ ਤੁਰ ਪਏ, ਜਾਣ ਲੱਗੇ ਨਾਂ ਫਤੇ ਨਾਂ ਅਲਵਿਦਿਆ'।

ਕਵੀ ਜੀ—'ਮੈਂ ਹਾਂ ਸ਼੍ਰੀ ਜੀ ਦਾ ਵਿਰਦ ਗਾਇਨ ਵਾਲਾ ਕਵੀ। ਆਪ ਦੀ ਅਪਕੀਰਤੀ ਹੋਣ ਦਾ ਮੈਨੂੰ ਪੈ ਗਿਆ ਸੀ ਭੈ, ਇਸ ਕਰਕੇ ਛੇਤੀ ਟੁਰ ਪਿਆ ਸਾਂ ਕਿ ਮੇਰੇ ਕੰਨ ਦੁਹਰੀ ਅਪਕੀਰਤੀ ਨਾਂ ਸੁਣਨ'। ਮਹਾਰਾਜ ਮੁਸਕ੍ਰਾਏ ਤੇ ਕਹਿਣ ਲਗੇ: 'ਕਵੀ ਜੀ! ਉਹ ਗਲ ਵੀ ਦੱਸ ਦਿਓ ਤਾਂ ਜੋ ਅਪਕੀਰਤੀ ਹੋਣ ਤੋਂ ਪਹਿਲਾਂ ਹੀ ਨੱਪ ਲਈ ਜਾਵੇ'। ਤਾਂ ਕਵੀ ਜੀ ਬੋਲੇ:— 'ਆਪ ਹੋ ਰਾਜਾ, ਰਾਜਾ ਦਾ ਧਰਮ ਹੈ ਨਿਆਂ, ਇਕ ਨਾਬਾਲਗ ਬੱਚਾ ਇਕ ਸਾਧੂ ਪਕੜਕੇ ਚੇਲਾ ਬਣਾਲੇਂਦਾ ਹੈ ਤੇ ਮਾਪੇ ਵਿਲਕਦੇ ਹਨ ਕਿ ਬੱਚਾਵਾਪਸ ਮਿਲੇ।ਸਾਧੂ ਬੱਚਾ ਦੇਂਦਾਨਹੀਂ ਤੇ ਉਲਾਂਭਾ ਆਪ ਦੇ ਸਿਰ ਆਉਣਾ ਹੈ। ਇਸ ਤੋਂ ਪਰਜਾ ਵਿਚ ਅਪਕੀਰਤੀ ਹੋਣ ਦਾ ਡਰ ਹੈ, ਜੋ ਮੇਰੇ ਕੰਨ ਸੁਣ ਨਹੀਂ ਸਕਦੇ। ਦੂਸਰੇ ਆਪ ਨਿਰੇ ਰਾਜੇ ਨਹੀਂ ਹੋ ਆਪ ਹੋ 'ਭਾਈ ਸਾਹਿਬ'। ਆਪਦੇ ਬਜ਼ੁਰਗਾਂ ਬਖਸ਼ਿਸ਼ਾਂ ਪਾਈਆਂ ਤੇ ਗੁਰੂ ਤੇ ਪੰਥ ਸੇਵਿਆ। ਆਪ ਦੇ ਰਾਜ ਵਿਚ ਇਕ ਨਾਬਾਲਗ ਸਿੱਖ ਬੱਚੇ ਨੂੰ ਪਤਿਤ ਕੀਤਾ ਜਾਏ, ਮਾਪੇ ਰੋਣ ਤੇ ਆਪ ਧਰਮ ਧੁਰੰਧਰ ਹੋਕੇ ਬਹੁੜੀ ਨਾਂ ਕਰੋ ਤਾਂ ਪੰਥ ਵਿਚ ਅਪਕੀਰਤੀ ਚੱਲੇਗੀ ਕਿ ਆਪਦੇ ਰਾਜ ਵਿਚ ਐਸਾ ਕਿਉਂ ਹੋਇਆ। ਇਸ ਲਈ ਦਿਲ ਨੇ ਇਹੋ ਉਛਾਲ ਖਾਧਾ ਕਿ ਲਾਂਭੇ ਹੋ ਚਲੀਏ, ਭਾਈ ਸਾਹਿਬ ਤਾਂ ਹੁਣ ਸਿਨਜਾਸ ਦੇ ਮਗਰ ਲਗ ਟੁਰੇ ਹਨ'।

ਇਹ ਹਿਤ ਤੇ ਸਚਿਆਈ ਦੇ ਵਾਕ ਸੁਣਕੇ ਆਪ ਹੱਸ ਪਏ ਤੇ ਬੋਲੇ:—'ਹਛਾ ਯਾਰਾ! ਜਾਹ ਤੇਰੇ ਅਰਾਮ ਨਾਲ ਸੋਂ, ਪੰਜਵੇਂ ਦਿਨ ਤਕ ਤੇਰੇ ਸਾਰੇ ਹੱਕ ਨਿਆਂ ਪੂਰੇ ਕਰ ਦਿਆਂਗੇ'। ਕਵੀ ਜੀ ਫਤੇ ਗਜਾਕੇ ਆਪਣੇ ਡੇਰੇ ਆ ਗਏ ਤੇ ਚੌਥੇ ਦਿਨ ਲੜਕਾ ਕਵੀ ਜੀ ਦੇ ਡੇਰੇ ਅਪੜਾ ਦਿੱਤਾ ਗਿਆ। ਇਹ ਬੱਚਾ ਕਵੀ ਜੀ ਨੇ ਮਾਪਿਆਂ ਨੂੰ ਸੱਦ ਕੇ ਹਵਾਲੇ ਕੀਤਾ ਤੇ ਉਨ੍ਹਾਂ ਦੀਆਂ ਅਸੀਸਾਂ ਲਈਆਂ ਤੇ ਬੱਚੇ ਦਾ ਮੁੜਕੇ ਗੁਰਸਿੱਖੀ ਸੰਸਕਾਰ ਕਰਕੇ ਸ੍ਵੈਧਰਮ ਵਿਚ ਪ੍ਰਵੇਸ਼ ਕਰਵਾਇਆ ਗਿਆ*। [ਘੋੜ ਸਵਾਰੀ]

ਆਮ ਤੌਰ ਤੇ ਵਿਦਜਾ ਦੋਸਤ ਹੋਣ ਕਰਕੇ ਤੇ ੧੨ ਬਰਸ ਦੇ ਲਗ ਪਗ ਅਧਰੰਗ ਨਾਲ ਬੀਮਾਰ ਰਹਿਣ ਕਰਕੇ ਖਿਆਲ ਕੀਤਾ ਜਾ ਸਕਦਾ ਹੈ ਕਿ ਭਾਈ ਉਦਯ ਸਿੰਘ ਸਿਪਾਹਗੀਰੀ ਦੇ ਕਰਤਬਾਂ ਵਿਚ ਮੁੱਢੋਂ ਹੀ ਢਿੱਲਾ ਮੱਠਾ ਹੋਣਾ ਹੈ, ਪਰ ਇਸ ਪਾਸੇ ਬੀ ਉਸ ਨੇ ਜਵਾਨੀ ਵਿਚ

*ਇਹ ਵਾਰਤਾ ਇਕ ਓਥੋਂ ਦੇ ਅੱਸੀ ਬਰਸ ਦੇ ਬ੍ਰਿਧ ਮਰਹਟੇ ਬ੍ਰਹਿਮਣ ਤੋਂ ਮਿਲੀ ਹੈ।

ਕਸਰਤ ਕੀਤੀ ਹੋਈ ਸੀ। ਤਲਵਾਰ ਵਾਹੁਣੀ, ਬੰਦੂਕ ਚਲਾਉਣੀ ਨੇਜ਼ੇਬਾਜ਼ੀ ਆਦਿ ਕਰਤਬਾਂ ਦਾ ਕਰਨਾ ਭਾਈ ਉਦਜਸਿੰਘ ਵਿਚਨਿਪੁਨਤਾ ਦੇ ਦਰਜੇ ਦਾ ਸੀ.ਘੋੜ ਸਵਾਰੀਦੀ ਇਕਗਲ ਹੁਣ ਤਕ ਯਾਦ ਹੈ। ਸ਼ਹਿਰੋਂ ਬਾਹਰ ਇਕ ਮੈਦਾਨ ਵਿਚ ਇਕ ਪੱਥਰ ਇੱਟਾਂ ਦਾ ਥੰਮ੍ਹ ਸੀ ਜੋ ਹੁਣ ਤਕ ਖੜਾ ਹੈ, ਇਸਦੇ ਉਤੇ ਇਕ ਨਗਾਰਾ ਟਿਕਿਆ ਰਹਿੰਦਾ ਸੀ। ਮਹਾਰਾਜ ਘੋੜਾ* ਸਰਪਟ ਛੱਡੀ ਇਸਦੀ ਸੇਧ ਤੇ ਆਉਂਦੇ ਹੋਏ ਘੋੜੇ ਨੂੰ ਐਸ ਤਰ੍ਹਾਂ ਟਪਾਉਂਦੇ ਕਿ ਨਗਾਰੇ ਦੇ ਉਤੋਂ ਦੀ ਉਛਲਕੇ ਉਹ ਪਾਰ ਜਾ ਪੈਂਦਾ ਤੇ ਜਾਂਦੇ ਹੋਏ ਦੇ ਦੁਇ ਪੈਰ ਇਸ ਤਰ੍ਹਾਂ ਨਗਾਰੇ ਨੂੰ ਛੁਹੰਦੇ ਕਿ ਉਹ ਵੱਜ ਤਾਂ ਪੈਂਦਾ ਪਰ ਨਗਾਰਾ ਆਪਣੇ ਟਿਕਾਣੇ ਤੋਂ ਹਿੱਲ ਕੇ ਭਿੱਗ ਨਾ ਪੈਂਦਾ।

[ਨਿਸ਼ਾਨਾ ਬਾਜ਼ੀ]

ਆਖਦੇ ਹਨ ਕਿ ਕਿਸੇ ਮੌਕੇ ਤੇ ਮਾਲਵੇ ਤੇ ਮੈਨਦਾਬ ਦੇ ਸਾਰੇ ਸਿੱਖ ਰਾਜੇ ਇਕੱਠੇ ਹੋਏ ਸਨ। ਇਕ ਦਿਨ ਰਾਜਿਆਂ ਰਾਜਿਆਂ ਦੀ ਨਿਸ਼ਾਨੇਬਾਜ਼ੀ ਦੇ ਕਰਤਬ ਕਰਕੇ ਦੱਸਣ ਦੀ ਪਰਸ੍ਪਰ ਵੀਚਾਰ ਹੋਈ। ਨਿਸ਼ਾਨੇ ਬਾਜ਼ੀ ਲਈ ਵਿਉਂਤ ਬੜੀ ਕਠਨ ਜੇਹੀ ਸੀ। ਉਸ ਵਿਚ ਸਭ ਤੋਂ ਅੱਗੇ ਭਾਈ ਉਦਯ ਸਿੰਘ ਜੀ ਰਹੇ ਤੇ ਇਕ ਹੋਰ ਰਾਜੇ ਦੇ ਨਿਸ਼ਾਨਾ ਮੂਲੋਂ ਉੱਕ ਜਾਣ ਤੇ ਭਾਈ ਉਦਯ ਸਿੰਘ ਵਲੋਂ ਹਾਸ੍ ਦੇ ਵਚਨ ਬੇਵਸੇ ਨਿਕਲ ਗਏ ਕਿ ਸਿੱਖ ਕੀਹ ਤੇ ਨਿਸ਼ਾਨਾ ਉੱਕ ਜਾਣਾ ਕੀਹ ? ਇਤਨਾ ਫਖ਼ਰ ਇਸ ਰਾਜੇ ਦੇ ਜੀ ਵਿਚ ਆਪਣੀ ਨਿਸ਼ਾਨਾ ਬਾਜ਼ੀ ਦਾ ਸੀ।

[ਸ਼ਿਕਾਰ]

ਭਾਈ ਉਦਯ ਸਿੰਘ ਜੀ ਦਾ ਪਰਜਾ ਦੀ ਦੁਖਦਾਈ ਜੰਤ੍ਹਆਂ ਤੋਂ ਰਖਿਆ ਕਰਨ ਲਈ ਆਪ ਜਾ ਕੇ ਜਾਨਵਰਾਂ ਨੂੰ ਮਾਰਨਾ ਬੀ ਪ੍ਰਸਿੱਧ ਹੈ। ਕਵੀ ਸੰਤੋਖ ਸਿੰਘ ਜੀ ਦਾ ਰਚਿਤ ਇਸ ਬਾਰੇ ਵਿਚ ਸਾਨੂੰ ਇਕ ਛੰਦ ਮਿਲਿਆ ਹੈ, ਜੋ ਇਸ ਗਲ ਦੀ ਸਮਕਾਲੀ ਸਾਖ ਹੈ:—

ਉਦਯ ਸਿੰਘ ਕਾਨਨ ਹੁਇ ਕੋਇ ॥ ਉਦਯ ਸਿੰਘ ਕਾਨਨ ਸੁਨਿ ਸੋਇ ॥
ਸਹਿ ਨਹਿੰ ਸਕੈ ਚਢੈ ਤਤਕਾਲਾ ॥ ਕਰਹਿ ਨਿਕੰਦਨ ਬੀਰ ਬਿਸਾਲਾ[੧] ॥

[ਰਵਾ ਗਾਂਡ ਸਰਗ ੧੩੧

[ਸਖਾਵਤ]

ਭਾਈ ਉਦਯ ਸਿੰਘ ਦੀ ਸਖਾਵਤ ਬੀ ਪ੍ਰਸਿੱਧ ਹੈ। ਇਕ ਗਲ ਬੜੀ ਸੁਆਦਲੀ ਲੋਕਾਂ ਨੂੰ ਹੁਣ ਤਕ ਯਾਦ ਹੈ। ਮੁਸਲਮਾਨਾਂ ਦੇ ਵਿਆਹ ਕਰਨ ਵਾਲੇ ਮੁੱਲਾਂ ਲਈ ਵਿਆਹ ਕਰਾਈ ਦੱਖਣਾ ॥) ਯਾ ਦੱਧ ਤੋਂ ਵੱਧ ੧) ਦੇਣ ਦਾ ਆਮ ਰਿਵਾਜ ਸੀ। ਭਾਈ ਸਾਹਿਬ ਦੇ ਨਿਜ ਪਲੰਘ ਚਾਉਣ ਵਾਲੇ ਕਹਾਰਾਂ ਵਿਚੋਂ ਇਕ ਦਾ ਵਿਆਹ ਆਇਆ। ਜਾਂ ਜੰਞ ਕੁੜਮਾਂ ਦੇ ਘਰ ਅੱਪੜੀ ਤਾਂ ਕਾਜ਼ੀ ਨੇ ਕਿਹਾ ਮੈਂ ਵਿਆਹ ਕਰਾਈ ੧) ਨਹੀਂ ਲੈਣਾ। ਇਸ ਝਗੜੇ ਵਿਚ ਵਿਆਹ ਨਾਂ ਹੋਇਆ। ਰਿੱਧਾ ਪੱਕਾ ਐਵੇਂ ਗਿਆ ਤੇ ਜੰਞ ਭੁੱਖੀ ਰਹੀ। ਜਾਂ ਸਵੇਰੇ ਕਹਾਰ ਨੌਕਰੀ ਤੇ ਆ ਗਿਆ। ਤਾਂ ਭਾਈ ਸਾਹਿਬ ਨੇ ਹੱਸਕੇ ਪੁੱਛਿਆ ਕਿ 'ਸੁਣਾ ਬਈ ਵਿਆਹ ਹੋ ਗਿਆ'। ਉਸਨੇ ਉਦਾਸ ਹੋਕੇ ਕਿਹਾ ਕਿ 'ਜੀ ਕਾਜ਼ੀ ਨੇ ਨਿਕਾਹ ਨਹੀਂ ਪੜ੍ਹਾਇਆ, ਆਖੇ, ਮੈਂ ੧) ਨਹੀਂ ਲੈਣਾ

*ਇਸ ਘੋੜੇ ਦਾ ਨਾਉਂ ਬਰਛੀ ਸੀ।

[੧] ਜੇ ਕੋਈ ਸ਼ੇਰ ਬਨ ਵਿਚ ਪ੍ਰਗਟ ਹੋ ਜਾਵੇ ਤੇ ਉਦਯ ਸਿੰਘ ਉਸ ਦੀ ਖਬਰ ਕੰਨੀ ਸੁਣ ਲਵੇ ਤਾਂ ਉਸੇ ਵੇਲੇ ਚੜ੍ ਪੈਂਦਾ ਤੇ ਉਸਨੂੰ ਮਾਰ ਦੇਂਦਾ ਹੈ ਐਸਾ ਬੀਰ ਬਹਾਦਰ ਹੈ।

ਵੱਧ ਲੈਣਾ ਹੈ। ਬਿਰਾਦਰੀ ਆਖੇ ਕਿ ਅਸਾਂ ਪਿਰਤ ਨਹੀਂ ਵਧਾਉਣੀ। ਇਸੇ ਰੋੜਕੇ ਵਿਚ ਸਹੁਰਿਆਂ ਦਾ ਅੰਨ ਪਾਣੀ ਐਵੇਂ ਗਿਆ, ਜੰਵ ਭੁੱਖੀ ਰਹੀ ਤੇ ਮੈਂ ਕੁਆਰੇ ਦਾ ਕੁਆਰਾ'। ਭਾਈ ਜੀ ਨੂੰ ਗਲ ਚੰਗੀ ਨਾਂ ਲੱਗੀ ਕਿ ਮੇਰੇ ਰਾਜ ਵਿਚ ਇਸ ਤਰ੍ਹਾਂ ਦੀ ਕਰੜਾਈ ਹੋਈ ਹੈ। ਕਾਜ਼ੀ ਨੂੰ ਬੁਲਾ ਘੱਲਿਆ ਤੇ ਕਾਰਨ ਪੁੱਛਿਆ। ਉਸਨੇ ਸਿਰ ਨਿਵਾ ਕੇ ਕਿਹਾ:—'ਹਜ਼ੂਰ! ਮੈਂ ਤਾਂ ਕਦੇ ਪੈਸਿਆਂ ਲਈ ਅੜ ਨਹੀਂ ਕੀਤੀ, ਗ਼ਰੀਬਾਂ ਪਾਸੋਂ ਤਾਂ ਮੈਂ ।=) ਤਕ ਭੀ ਲੈ ਲੈਂਦਾ ਹਾਂ। ਇਹ ਕਹਾਰ ਆਪ ਦੀ ਨਿਜ ਸਵਾਰੀ ਦਾ ਹੈ। ਇਸ ਪਾਸੋਂ ਮੈਂ ਆਪ ਦੀ ਹੈਸੀਅਤ ਦਾ ਲਾਗ ਲੈਣਾ ਹੈ'। ਕਹਾਰ ਨੇ ਕਿਹਾ 'ਹਜ਼ੂਰ! ਮੈਂ ਤਾਂ ਆਪਣੀ ਹੈਸੀਅਤ ਵਲ ਵੇਖਣਾ ਸੀ।' ਇਹ ਸੁਣ ਕੇ ਆਪ ਹੱਸ ਪਏ, ੨੫) ਕਾਜ਼ੀ ਨੂੰ ਅਪਣੇ ਪਾਸੋਂ ਦਿਵਾਏ ਤੇ ਜੰਵ ਦੇ ਖਰਚ ਲਈ ੧੦੦) ਕਹਾਰ ਦੇ ਸਹੁਰਿਆਂ ਨੂੰ ਕੋਲੋਂ ਹੋਰ ਦਿੱਤਾ*।

[ਵਿਦਯਾ ਦਾ ਸ਼ੌਕ]

ਭਾਈ ਉਦਯ ਸਿੰਘ ਜੀ ਨੂੰ ਵਿਦਯਾ ਆਪ ਪ੍ਰਾਪਤ ਕਰਨ ਦਾ ਕਿੰਨਾਂਕੁ ਸ਼ੌਕ ਸੀ, ਇਸ ਵਾਰਤਾ ਤੋਂ ਮਾਲੂੰਮ ਹੋ ਜਾਂਦਾ ਹੈ। ਆਪ ਨੇ ਇਕ ਦਿਨ ਵਿਦਵਾਨਾਂ ਦੀ ਸਭਾ ਵਿਚ ਨਜਾਯ ਦਾ ਇਕ ਗ੍ਰੰਥ ਪੜ੍ਹਨੇ ਦੀ ਇੱਛਾ ਪ੍ਰਗਟ ਕੀਤੀ ਤੇ ਕਿਹਾ ਕਿ ਉਸ ਤੋਂ ਇਹ ਵਿਸ਼ਾ ਪੜ੍ਹਨਾ ਹੈ ਜੋ ਇਸ ਵਿਦਯਾ ਵਿਚ ਸਭ ਤੋਂ ਸਿਆਣਾ ਹੋਵੇ। ਸਭਾਸਦਾਂ ਨੇ ਕਿਹਾ ਕਿ 'ਚਮਾਰੂ ਵਿਚ ਇਕ ਪੰਡਤ ਹੈ, ਹਰਜਸ ਉਸ ਦਾ ਨਾਮ ਹੈ, ਨਜਾਯ ਵਿਚ ਉਹ ਅਦੁਤੀ ਹੈ'। ਚਮਾਰੂ ਰਾਜ ਪਟਿਆਲਾ ਵਿਚ ਸੀ, ਤੇ ਉਨ੍ਹੀਂ ਦਿਨੀਂ ਦੁਹਾਂ ਰਿਆਸਤਾਂ ਵਿਚ ਕੁਛ ਅਜੋੜ ਸੀ। ਇਸ ਲਈ ਹੁਕਮ ਹੋਯਾ ਕਿ 'ਇਕ ਹਾਥੀ ਲੈ ਜਾਓ, ਕੁਛ ਸਵਾਰ ਨਾਲ ਚਲੇ ਜਾਓ ਤੇ ਬਿਲਕੁਲ ਅਚਾਨਕ ਜਾ ਮਿਲੋ। ਜੇ ਪੰਡਤ ਜੀ ਚੁਪ ਕਰਕੇ ਟੁਰ ਪੈਣ ਤਾਂ ਚੰਗਾ, ਨਹੀਂ ਤਾਂ ਮੱਲੋ ਮੱਲੀ ਹਾਥੀ ਤੇ ਲੱਦਕੇ ਲੈ ਆਓ'। ਸੋ ਐਸਾ ਹੀ ਕੀਤਾ ਗਿਆ। ਪੰਡਤ ਜੀ ਆਏ। ਦਾਨ, ਸਨਮਾਨ, ਮਕਾਨ ਰਸਤਾਂ ਲਗ ਗਈਆਂ। ਰਾਜਾ ਜੀ ਨੇ ਨਜਾਯ ਮੁਕ੍ਤਾਵਲੀ ਨਾਮੇ ਗ੍ਰੰਥ ਪੜ੍ਹਿਆ। ਗ੍ਰੰਥ ਸਮਾਪਤੀ ਪਰ ਰਾਜਾ ਜੀ ਪੰਡਿਤ ਨੂੰ ਹੋਰ ਮਾਇਆ ਦੇ ਨਾਲ ਇਕ ਸੁੱਚੇ ਮੋਤੀਆਂ ਦੀ ਕੀਮਤੀ ਮਾਲਾ ਗਲੇ ਪ੍ਰਹਿਨਾਕੇ ਕਹਿਣ ਲਗੇ, "ਪੰਡਿਤ ਜੀ ਤੁਸਾਂ ਨੇ ਸਾਡੇ ਗਲੇ ਨਜਾਯ ਦੀ ਮੁਕ-ਤਾਵਲੀ ਪਾਈ ਹੈ, ਅਸੀਂ ਤੁਹਾਡੇ ਗਲੇ ਮੋਤੀਆਂ ਦੀ ਮੁਕਤਾਵਲੀ† ਪਾਉਂਦੇ ਹਾਂ"। ਜਿਸ ਨੂੰ ਜਬਰੀ ਮੰਗਾਕੇ ਉਸਤਾਦ ਬਣਾਯਾ ਸੀ ਦਾਨ ਸਨਮਾਨ ਨਾਲ ਪ੍ਰਸੰਨ ਕਰਕੇ ਟੋਰਿਆ।

[ਅਦਾਲਤ]

ਉਸ ਸਮੇਂ ਅੱਜ ਵਾਲੇ ਸੰਮਣ ਵਰੇਟਾਂ ਦੇ ਬੱਝਵੇ ਤ੍ਰੀਕੇ ਨਹੀਂ ਸਨ। ਭਾਈ ਉਦਯ ਸਿੰਘ ਜੀ ਅਦਾਲਤ ਆਪ ਕਰਿਆ ਕਰਦੇ ਸਨ। ਜਿਨ੍ਹਾਂ ਉਗਾਹਾਂ ਯਾ ਮੁਦਈ ਮੁਦਾਅਲੇਹਾਂ ਨੂੰ ਆਪਣੀ ਕਚਹਿਰੀ ਵਿਚ ਸੱਦਣਾ ਹੁੰਦਾ ਸੀ ਉਨ੍ਹਾਂ ਪਾਸ ਆਪ ਦੀ ਛੜੀ‡ ਲੈਕੇ ਪਿਆਦਾ ਚਲਾ ਜਾਂਦਾ ਤੇ ਸਾਮੀ ਨੂੰ ਦਿਖਾਕੇ ਕਹਿੰਦਾ ਕਿ ਫਲਾਣੇ ਦਿਨ ਆਪ ਫਲਾਣੀ ਗਲ ਲਈ ਹਾਜ਼ਰ ਹੋਵੋ। ਛੜੀ ਵੇਖਣ ਵਾਲਾ ਠੀਕ ਵੇਲੇ ਸਿਰ ਆਪ ਪੁੱਜ ਜਾਂਦਾ। ਭਾਈ ਜੀ ਗਵਾਹ ਸ਼ਾਹਦ ਸੁਣਕੇ

*ਇਹ ਵਾਰਤਾ ਜਿਸ ਕਾਜ਼ੀ ਨਾਲ ਵਰਤੀ ਸੀ ਉਸ ਦੇ ਪੁੱਤ੍ਰ ਤੋਂ ਮਿਲੀ ਹੈ।

†ਮੁਕਤਾਵਲੀ ਦਾ ਅਰਥ ਹੈ ਮੋਤੀਆਂ ਦੀ ਮਾਲਾ।

‡ਇਹ ਛੜੀ ਦੋ ਕੁ ਫੁਟ ਲੰਮੀ ਸੀ, ਤੇ ਲੋਕੀਂ ਇਸ ਨੂੰ ਸਿਆਣਦੇ ਸਨ।

ਆਪ ਸੱਚ ਝੂਠ ਨਿਖ਼ਾਰਕੇ ਫੈਸਲਾ ਕਰ ਦੇਂਦੇ। ਉਨ੍ਹਾਂ ਦੇ ਰਾਜ ਵਿਚ ਵਰਿਆਂ ਬੱਧੀ ਮੁਕੱਦਮਿਆਂ ਦੀ ਧੂਹਘਸੀਟ ਨਹੀਂ ਸੀ ਹੁੰਦੀ ਤੇ ਨਾਂ ਫਰੀਕੈਨ ਦਾ ਰੁਪੱਯਾ ਪਾਣੀ ਦੀ ਤਰ੍ਹਾਂ ਰੁੜ੍ਹਦਾ ਸੀ। ਨਿਜ ਦੇ ਤੌਰ ਤੇ ਆਪ ਹਰ ਗੱਲ ਦਾ ਥਹੁ ਰੱਖਦੇ ਤੇ ਲਗਪਗ ਫੈਸਲੇ ਹੱਕ ਰਸੀ ਦੇ ਹੋ ਜਾਂਦੇ ਸਨ। ਤ੍ਰੀਕਾ ਚਾਹੇ ਪੁਰਾਤਨ ਸੀ ਪਰ ਪ੍ਰਜਾ ਉਸ ਵਿਚ ਸੁਖੀ ਸੀ।

ਇਸ ਪ੍ਰਕਾਰ ਦੇ ਹਾਲਾਤ ਇਸ ਸਿੱਖ ਰਾਜੇ ਦੇ ਹਨ ਜਿਸਨੇ ਗੁਰ ਪ੍ਰਤਾਪ ਸੂਰਜ ਗ੍ਰੰਥਤਯਾਰ ਕਰਵਾਯਾ। ਸ਼ੋਕ ਹੈ, ਜੈਸਾ ਕਿ ਪਿੱਛੇ ਦੱਸ ਆਏ ਹਾਂ, ਐਸਾ ਅੱਛਾ ਰਾਜਾ ਜੁਆਨੀ ਵਿਚ ਹੀ ਆਪ ਬੀਮਾਰ ਹੋ ਗਿਆ ਤੇ ਕਿਤਨਾ ਚਿਰ ਬਿਸਤਰੇ ਤੇ ਹੀ ਰਿਹਾ; ਪਰ ਇਸ ਵੇਲੇ ਬੀ ਰਾਜ ਸੁਹਣਾ ਕਰਦਾ ਰਿਹਾ ਤੇ ਅੰਤ ੧੪ ਮਾਰਚ ੧੮੪੩ ਈ: ਨੂੰ ਚਲਾਣਾ ਕਰ ਗਿਆ*। ਆਪ ਦੇ ਔਲਾਦ ਕੋਈ ਨਹੀਂ ਸੀ, ਇਸ ਲਈ ਰਜਾਸਤ ਸਰਕਾਰ ਅੰਗ੍ਰੇਜ਼ੀ ਨੇ ਜ਼ਬਤ ਕਰ ਲੀਤੀ ਜੋ ਪੰਜ ਕੁ ਲੱਖ ਦੀ ਉਸ ਵੇਲੇ ਸੀ। ਸੋ ਅਹਿਦਨਾਮੇ ਮੁਜਬ ਭਾਈ ਭਗਤੂ ਦੇ ਦੂਸਰੇ ਖਾਨਦਾਨ ਅਰਨੌਲੀ ਵਾਲਿਆਂ (ਭਾਈ ਗੁਲਾਬ ਸਿੰਘ ਭਾਈ ਸੰਗਤ ਸਿੰਘ) ਨੂੰ ਪੰਜਵਾਂ ਹਿੱਸਾ ਦੇਕੇ ਬਾਕੀ ੪ ਲੱਖ ਦੀ ਅੰਗ੍ਰੇਜ਼ੀ ਰਾਜ ਵਿਚ ਲੀਨ ਹੋ ਗਈ।

ਮਹਾਰਾਜ ਉਦਯ ਸਿੰਘ ਦੇ ਦੋ ਰਾਣੀਆਂ ਸਨ। ਇਕ ਦਾ ਨਾਮ 'ਸੁਰਾਜ ਕੌਰ' ਸੀ ਜੋ ਬਲਬਗੜ ਦੇ ਰਾਜੇ ਦੀ ਬੇਟੀ ਸੀ। ਇਹ ਬੜੀ ਵਿਦਵਾਨ ਸੀ, ਗੁਰੂ ਘਰ ਦੇ ਗ੍ਰੰਥਾਂ ਦੀ ਚੰਗੀ ਗਯਾਤਾ ਸੀ ਤੇ ਗੁਰਮੁਖੀ ਵਿਦਯਾ ਦੀ ਕਦਰਦਾਨ ਸੀ। ਆਪਣੇ ਪਤੀ ਜੀ ਦੇ ਵਿਦਯਾ ਦੇ ਸ਼ੌਂਕਾਂ ਵਿਚ ਹਿੱਸਾ ਲੈਂਦੀ ਸੀ ਤੇ ਅਨੁਮਾਨ ਹੈ ਕਿ ਕਵੀ ਜੀ ਦੀ ਬੀ ਕਦਰ ਕਰਦੀ ਸੀ। ਇਹ ਸੁਸ਼ੀਲਾ ਆਪਣੇ ਪਤੀ ਦਾ ਵਿਯੋਗ ਨਹੀਂ ਸਹਾਰ ਸਕੀ, ਉਨ੍ਹਾਂ ਦੇ ਚਲਾਣੇ ਮਗਰੋਂ ਰਜਾਸਤ ਦੇ ਜ਼ਬਤ ਹੋਣ ਦੇ ਥੋੜੇ ਹੀ ਦਿਨਾਂ ਬਾਦ ਚਲਾਣਾ ਕਰ ਗਈ। ਦੂਜੀ ਰਾਣੀ ਸ਼ਾਮ ਪੁਰ ਦੇ ਰਈਸ ਦੀ ਬੇਟੀ 'ਮਹਿਤਾਬ ਕੌਰ' ਸੀ। ਇਹ ਕੁਛ ਬਰਸ ਜੀਵੀ ਹੈ ਤੇ ਇਸ ਨੂੰ ਸਰਕਾਰ ਅੰਗ੍ਰੇਜ਼ੀ ਵਲੋਂ ਪੈਨਸ਼ਨ ਗੁਜ਼ਾਰੇ ਲਈ ਮਿਲਦੀ ਰਹੀ ਹੈ। ਰਾਣੀ ਅੰਮਾ ਅਰਥਾਤ ਸ਼੍ਰੀ ਉਦਯ ਸਿੰਘ ਜੀ ਦੀ ਮਾਤਾ ਬਾਬਤ ਰਜਬ ਅਲੀ ਜੀ ਲਿਖਦੇ ਹਨ† ਕਿ ਓਹ ਪੁਲੀਟੀਕਲ ਏਜੰਟ ਦੀ ਆਗਜਾ ਮੰਨਣ ਨੂੰ ਤਿਆਰ ਸੀ ਕਿ ਘਾਸ ਦੇ ਗੱਡੇ ਨੂੰ ਅੰਗ੍ਰੇਜ਼ੀ ਸਿਪਾਹ ਦੇ ਰੋਕ ਕਰਨ ਤੇ ਲੜਾਈ ਹੋ ਪਈ ਤੇ ਵਧਾਣ ਵਧ ਗਿਆ, ਜਿਸ ਪੱਰ ਅੰਗ੍ਰੇਜ਼ਾਂ ਵਲੋਂ ਕੈਥਲ ਤੇ ਹੱਲਾ ਹੋ ਗਿਆ। ਕੈਂਥਲ ਦੀ ਉਸ ਵੇਲੇ ਦੀ ਲੁੱਟ ਤੇ ਦੁਰਦਿਸ਼ਾ ਕਵੀ ਜੀ ਨੇ ਆਪ ਗੁਰ ਪ੍ਰਤਾਪ ਸੂਰਜ ਦੇ ਅੰਤ ਤੇ ਲਿਖੀ ਹੈ। ਰਾਣੀ ਅੰਮਾ ਉਸ ਘਬਰਾ ਦੇ ਵੇਲੇ ਕੁਛ ਮਾਲ ਮਤਾ ਲੈਕੇ ਨੱਸੀ ਪਰ ਪਕੜੀ ਗਈ, ਫੇਰ ਕਹਿੰਦੇ ਹਨ ਓਹ ਪਹੋਏ ਟਿਕੀ ਰਹੀ ਤੇ ਅੰਤ ਤਕ ਕੋਸ਼ਿਸ਼ ਕਰਦੀ ਰਹੀ ਕਿ ਕਿਵੇਂ ਕੈਥਲ ਦਾ ਰਾਜ ਉਸ ਨੂੰ ਮਿਲ ਜਾਵੇ, ਪਰ ਅੰਗ੍ਰੇਜ਼ੀ ਰਾਜ ਵਿਚ ਸ਼ਾਮਲ ਹੋ ਗਿਆ ਰਾਜ ਮੁੜ ਕਿੱਥੋਂ ਮਿਲਨਾ ਸੀ।

ਸਰੀਰ ਰਾਣੀ ਨੇ ਪਹੋਏ ਹੀ ਤਜਾਗਿਆ।

ਸ਼ਜਰਾ ਖਾਨਦਾਨ ਮਹਾਰਾਜ ਭਾਈ ਉਦਯ ਸਿੰਘ ਜੀ ਦਾ ਇਸ ਪ੍ਰਕਾਰ ਹੈ:—

*ਇਕ ਹੋਰ ਲਿਖਤੀ ਸੋਮੇਂ ਤੋਂ ਪਤਾ ਲੱਗਾ ਹੈ ਕਿ ਆਪਦਾ ਚਲਾਣਾ ਫਗਣ ਸੁਦੀ ੧੪ ਸੰਮਤ ੧੯੯੯ ਬਿ: ਨੂੰ ਹੋਇਆ ਹੈ ਤੇ ਓਥੇ ਹੀ ਅੰਗ੍ਰੇਜ਼ੀ ਤ੍ਰੀਕ ੧੫ ਮਾਰਚ ੧੮੪੩ ਲਿਖੀ ਸੀ। ਇਹ ਬੀ ਪਤਾ ਲਗਾ ਹੈ ਕਿ ਚਲਾਣਾ ਹੋਜ਼ੇ ਦੀ ਬੀਮਾਰੀ ਨਾਲ ਹੋਇਆ ਹੈ। ਅਧਰੰਗ ਮੌਤ ਦਾ ਕਾਰਨ ਨਹੀਂ ਬਣਿਆ। †ਦੇਖੋ ਐਨ ੨ ਅੰਸੂ ੩੬ ਦੇ ਅੰਕ ੩੭ ਦੀ ਹੇਠਲੀ ਟੂਕ।



*ਇਨ੍ਹਾਂ ਚਹੁਵਾਂ ਭਰਾਵਾਂ ਦੀ ਸੰਤਾਨ ਅੱਗੇ ਸਤਿਗੁਰੂ ਜੀ ਦੇ ਵਰ ਨਾਲ ਬਹੁਤ ਵਧੀ ਹੈ। ਉਨ੍ਹਾਂ ਦਾ ਸ਼ਜਰਾ ਲਿਖਣਾ ਕਠਨ ਹੈ। ਕਵੀ ਸੰਤੋਖ ਸਿੰਘ ਜੀ ਨੇ ਇਨ੍ਹਾਂ ਦੀ ਸੰਤਾਨ ਬਾਬਤ ਲਿਖਿਆ ਹੈ:—
ਭਗਤੂ ਸੁਤ ਗੌਰਾ ਬਡ ਜੋਇ ॥ ਤਾਂਹਿ ਬੰਸ ਬੀਸਕ ਨਰ ਸੋਇ ॥ ਸੰਤ ਦਾਸ ਜੋ ਜੀਵਣ ਕੇਰਾ ॥ ਤਿਸ ਕੋ ਬੰਸ ਹਜ਼ਾਰੋਂ ਹੇਰਾ ॥ ੨੦ ॥ ਤੀਨ ਗ੍ਰਾਮ ਬਸਿ ਨਾਂਹਿ ਸਮਾਵੈ ॥ ਬਹੁਰ ਅਗਾਰੀ ਬਧਤੋ ਜਾਵੈ ॥ ਜਿਸ ਪ੍ਰਕਾਰ ਵਰ ਗੁਰੂ ਉਬਾਰਾ ॥ ਜਗਤ ਪ੍ਰਸਿੱਧ ਦੇਖ ਲਿਹੁ ਸਾਰਾ ॥ ੨੧ ॥ [ਰਾਸ ੧੦ ਅੰਸੂ ੧੯]।

†ਏਹ ਤਿੰਨੇ ਬੜੇ ਸੂਰਮੇਂ ਸੀ ਤੇ ਜੰਗ ਵਿਚ ਸ਼ਹੀਦ ਹੋਏ ਸਨ; ਦੇਖੋ ਰਾਮਾਯਣ ਲੰਕਾ ਕਾਂਡ ਸਰਗ ੧੩੧ ਅੰਕ ੧੧੯।

੧੦. ਕਵੀ ਜੀ ਦਾ ਮਹਾਰਾਜ ਭਾਈ ਉਦਯ ਸਿੰਘ ਨਾਲ ਸਨੇਹ।

ਗਰਬ ਰੰਜਨੀ ਤੇ ਰਾਮਾਯਣ ਵਿਚ ਆਏ ਰਾਜਾ ਜੀ ਦੇ ਜ਼ਿਕਰਾਂ ਤੋਂ ਪਤਾ ਲਗਦਾ ਹੈ ਕਿ ਰਾਜਾ ਉਦਯ ਸਿੰਘ ਜੀ, ਜਿਨ੍ਹਾਂ ਦਾ ਸੰਖੇਪ ਹਾਲ ਪਿੱਛੇ ਦੱਸ ਆਏ ਹਾਂ, ਆਪ ਨਾਲ ਸਨੇਹੀ ਸਨ ਤੇ ਕਵੀ ਜੀ ਦੇ ਜੀ ਵਿਚ ਬੀ ਬੜਾ ਸਤਿਕਾਰ ਸੀ। ਆਪ ਕਲਗ਼ੀਧਰ ਜੀ ਦੀ ਸੇਵਾ ਵਿਚ ਬਿਨੈ ਕਰਦੇ ਹਨ ਕਿ ਦਿਨ ਰਾਤ ਸ਼੍ਰੀ ਉਦਯ ਸਿੰਘ ਜੀ ਦੀ ਸਹਾਯਤਾ ਕਰੋ।

ਹੋਇਕੋ ਅਨੰਦ ਉਰ ਬਸਤਿ ਅਨੰਦਪੁਰਿ ਸ੍ਰੀ ਹਰਿਗੁਵਿੰਦ ਨੰਦ ਨੰਦਨ ਮਹਾਤਮਾਂ।
ਬਾਹਨ ਬਿਲੰਦ ਨਿਜ ਦਾਸ ਸੁਖਕੰਦ ਸਦ ਦਾਹੈ ਦੁਖ ਦੁੰਦ ਕੋ ਮੁਕੰਦ ਧਰਮਾਤਮਾਂ।
ਤੁਰਨ ਨਿਕੰਦ ਤੁਰਕਿੰਦਨ ਕੇ ਬ੍ਰਿੰਦ ਬਹੁ ਮਹਾਂ ਮਤਿਮੰਦ ਜੋ ਹੈਂ ਪਾਪਵੰਦ ਆਤਮਾਂ।
ਸ਼੍ਰੀ ਗੁਬਿੰਦ ਸਿੰਘ ਜੀ ਅਰਿੰਦਮ ਸੁ ਬੰਦਨੀਯ ਉਦਯ ਸਿੰਘ ਭੂਪਕੇ ਸਹਾਇ ਦਿਨਰਾਤਮਾਂ।
[ਕਵੀ ਜੀ ਦੇ ਕਾਗਜ਼ਾਂ ਵਿਚੋਂ

ਫਿਰ ਦੇਖੋ ਕਿਸੇ ਬੀਮਾਰੀ ਵੇਲੇ ਜਦ ਹਾਲਤ ਨਾਜ਼ਕ ਹੋ ਗਈ ਤਦ ਕਵੀ ਜੀ ਆਪ ਦੀ ਦੇਹਿ ਅਰੋਗਤਾ ਵਾਸਤੇ ਅਰਦਾਸੇ ਕਰਦੇ ਰਹੇ ਹਨ। ਕਵੀ ਜੀ ਦੇ ਦਿਲ ਦਾ ਪਯਾਰ ਤੇ ਉਨ੍ਹਾਂ ਦੀ ਅਰਦਾਸ ਵਿਚ ਦਿਲ ਪਸੀਜਵੀਂ ਲਿਵ ਉਨ੍ਹਾਂ ਦੇ ਉਸ ਵੇਲੇ ਦੇ ਆਪਣੇ ਰਚੇ ਛੰਦਾਂ ਵਿਚ ਅੰਕਿਤ ਹੈ, ਜੋ ਕਿਸੇ ਗ੍ਰੰਥ ਵਿਚ ਨਹੀਂ ਹਨ, ਪਰੰਤੂ ਵੱਖਰੇ ਇਕ ਕਾਗਤ ਤੇ ਲਿਖੇ ਹੋਏ ਮਿਲੇ, ਜੋ ਉਨ੍ਹਾਂ ਦੇ 'ਨਿਜ ਹੱਥਾਂ ਦੇ ਲਿਖੇ ਹੋਏ ਸਹੀ ਹੋਏ ਹਨ। ਇਨ੍ਹਾਂ ਦਾ ਉਤਾਰਾ ਅਸੀਂ ਹੇਠਾਂ ਦੇਂਦੇ ਹਾਂ। ਇਨ੍ਹਾਂ ਵਿਚ ਕੈਸੀ ਦਿਲੀ ਪੀੜਾ ਨਾਲ ਭਰੀ ਹਮਦਰਦੀ ਦੀ ਅਰਦਾਸ ਹੈ। ਦੂਸਰੇ ਇਸ ਬਿਪਤ ਵੇਲੇ ਕਸ਼ਟ ਨਿਵਾਰਨ ਲਈ ਗੁਰੂ ਜੀ ਅੱਗੇ ਅਰਦਾਸ ਕਰ ਰਹੇ ਹਨ, ਕਿਸੇ ਹੋਰ ਇਸ਼ਟ ਨੂੰ ਨਹੀਂ ਧਿਆ ਰਹੇ। ਛੰਦ ਏਹ ਹਨ:–

ੴ ਸਤਿਗੁਰਪ੍ਰਸਾਦਿ ॥

ਦੋਹਰਾ–ਸਤਿਗੁਰੁ ਚਰਨ ਸਰੋਜ ਕੋ ਬੰਦਤਿ ਹੋਤਿ ਅਨੰਦ ॥
ਕਰਤਿ ਦਾਸ ਕੱਲ੍ਯਾਨ ਕੋ ਦੁਖ ਕੋ ਬ੍ਰਿੰਦ ਨਿਕੰਦ ॥ ੧ ॥

ਸਵੈਯਾ–ਸਤਿ ਚੇਤਨ ਆਨੰਦ ਰੂਪ ਮਹਾਂ, ਗੁਨ ਗਾਵਤਿ ਵੇਦ ਪੁਰਾਨ ਸਦਾਈ।
ਜਗ ਨਾਯਕ, ਘਾਯਕ ਘਾਯਕ ਕੋ[1] ਗਨ ਪਾਯਕ ਕੋ[2] ਤੁਮ ਹੋ ਸੁਖਦਾਈ।
ਜਸ ਉੱਜਲ ਫੈਲ ਰਹਯੋ ਜਗ ਮੈਂ, ਪਰਿ ਪੂਰਨ ਹੋ ਚਿਤਵੇ ਪ੍ਰਗਟਾਈ।
ਗੁਰ ਤੇਗ ਬਹਾਦਰ ਸੰਕਟ ਗੰਜਨ ! ਕੇਵਲ ਨਾਥ ਕੇ ਹੋਹੁ ਸਹਾਈ ॥ ੨ ॥
ਗੁਨ ਗਾਹਕ ਹੋ, ਦੁਖ ਦਾਹਕ ਹੋ, ਸਿਖ ਚਾਹਕ ਹੋ ਜੁ ਰਹੈ ਸ਼ਰਨਾਈ।
ਨਿਤਿ ਦੀਨ ਦਯਾਲ ਕ੍ਰਿਪਾਲ ਬਿਸਾਲ, ਬਿਲੋਕਿ ਨਿਹਾਲ ਕਰੋ, ਸਮੁਦਾਈ !
ਗਨ ਔਗੁਨ ਕੇ ਬਖਸ਼ਿੰਦ ਪ੍ਰਭੂ, ਹਮ ਭੂਲ ਪਰੇ ਬਖਸ਼ੋ ਜਗਰਾਈ !
ਗੁਰ ਤੇਗ ਬਹਾਦਰ ਸੰਕਟ ਭੰਜਨ ! ਕੇਵਲ ਨਾਥ ਕੇ ਹੋਹੁ ਸਹਾਈ ॥ ੩ ॥
ਸਭਿ ਹੀ ਜੁਗ ਮੈਂ ਨਿਜ ਪੈਜ ਰਖੀ, ਜਹਿ ਭੀਰ ਪਰੀ ਜਨ ਲੀਨਿ ਬਚਾਈ।
ਤਿਸ ਬਾਂਹਿ ਗਹੇ ਤੁਮ ਧਾਦਿ ਗੁਰੂ ! ਜਿਨਿ ਕੀਨਿ ਅਰਾਧਨ ਕੋ ਚਿਤ ਲਾਈ।

[1]ਜਗਤ ਦੇ ਸ੍ਵਾਮੀ ਹੋ ਤੇ ਮੁਹਲਕ (ਰੋਗ ਆਦਿਕਾਂ ਦੇ) ਨਾਸ਼ ਕਰਤਾ ਹੈ। [2]ਸਾਰੇ ਚਾਸਾਂ ਦੇ।

ਗਜ ਗ੍ਰਾਹ ਗ੍ਰਸੋ ਸੁਨਿਕੈ ਬਿਨਤੀ, ਗਿਨਤੀ ਤਜਿ ਕੈ ਪਹੁੰਚੇ ਤੁਮ ਧਾਈ।
ਗੁਰ ਤੇਗ ਬਹਾਦਰ ਸੰਕਟ ਰੰਜਨ! ਕੇਵਲ ਨਾਥ ਕੇ ਹੋਹੁ ਸਹਾਈ ॥ ੪ ॥
ਬਡਿ ਆਪਦ ਮੈਂ ਅਬਰੀਕ ਹੁਤੇ, ਤਿਸਿਕੈ ਰਖਵਾਰਿ ਭਏ ਸਹਿਸਾਈ।
ਜੁਵਤੀ ਬਰ ਪੰਡਵ ਪੰਚਨਿ ਕੀ[1] ਤਹਿ ਜਾਇ ਸਭਾ ਮਹਿਂ ਲਾਜ ਰਖਾਈ।
ਸਭਿ ਕੌਨ ਕਰੇ ਤੁਮਰੀ ਗਿਨਤੀ ਬਿਨਤੀ ਇਕਿ ਮਾਨਿਯ ਲੇਹੁ ਬਚਾਈ।
ਗੁਰ ਤੇਗ ਬਹਾਦਰ ਸੰਕਟ ਰੰਜਨ! ਕੇਵਲ ਨਾਥ ਕੇ ਹੋਹੁ ਸਹਾਈ ॥ ੫ ॥
ਹਮ ਔਗੁਨਿਹਾਰਿ, ਬਡੇ ਬੁਰਿਆਰਿ, ਪੈ ਆਨਿ ਪਰੇ ਤੁਮਰੀ ਸ਼ਰਨਾਈ।
ਨਿਜ ਨਾਮ ਗ਼ਰੀਬ ਨਿਵਾਜ ਬਿਚਾਰਹੁ ਲਾਜ ਰਖਹੁ ਦੁਖ ਦ੍ਵੰਦ ਮਿਟਾਈ।
ਸਭਿ ਆਧਿ ਬਿਆਧਿ ਉਪਾਧਿਨਿ ਕੇ ਗਨ ਆਪ ਕੀ ਆਇਸ ਤੇ ਹਟਿ ਜਾਈ[2]।
ਗੁਰ ਤੇਗ ਬਹਾਦਰ ਸੰਕਟ ਰੰਜਨ! ਕੇਵਲ ਨਾਥ ਕੇ ਹੋਹੁ ਸਹਾਈ* ॥ ੬ ॥

੧੧. ਦੁੱਧੀਂ ਨਹਾਉਣਾ।

ਕੇਵਲ ਨਿਵਾਸ ਦੇ ਦਿਨਾਂ ਦੀ ਕਵੀ ਜੀ ਦੀ ਇਕ ਵਾਰਤਾ ਮਿਲੀ ਹੈ ਕਿ ਉਥੇ ਇਕ ਦਿਗ ਵਿਜਈ ਪੰਡਤ ਆਇਆ ਤੇ ਰਾਜਾ ਜੀ ਦਾ ਪ੍ਰਾਹੁਣਾ ਰਿਹਾ। ਉਸਨੇ ਰਾਜਾ ਜੀ ਨੂੰ ਕਿਹਾ 'ਕਿ ਮੈਂ ਸੁਣਿਆਂ ਹੈ ਕਿ ਆਪ ਪਾਸ ਇਕ ਸਿੱਖ ਵਿਦ੍ਵਾਨ ਹੈ ਜੋ ਚੰਗੇ ਚੰਗੇ ਪੰਡਤਾਂ ਦੇ ਪੈਰ ਹਿਲਾ ਦੇਂਦਾ ਹੈ, ਮੈਂ ਉਸ ਨਾਲ ਚਰਚਾ ਕਰਨੀ ਚਾਹੁੰਦਾ ਹਾਂ'। ਰਾਜੇ ਨੇ ਕਿਹਾ 'ਬਹੁਤ ਅੱਛਾ, ਅਸੀਂ ਸਦਵਾ ਘੱਲਦੇ ਹਾਂ ਤੇ ਕੱਲ ਸਵੇਰੇ ਚਰਚਾ ਹੋ ਜਾਏ'। ਸੋ ਰਾਜਾ ਜੀ ਵਲੋਂ ਕਵੀ ਜੀ ਪਾਸ ਸੁਨੇਹਾਂ ਪੁੱਜ ਗਿਆ ਕਿ 'ਕੱਲ ਸਵੇਰੇ ਹੀ ਦਰਬਾਰ ਵਿਚ ਆਓ ਇਕ ਪੰਡਤ ਨਾਲ ਚਰਚਾ ਹੈ'। ਕਵੀ ਜੀ ਨੇ 'ਸੱਤਿ ਬਚਨ' ਕਹਿ ਘੱਲਿਆ ਤੇ ਪ੍ਰੰਨ ਚਿਤ ਸੁੱਤੇ ਕਿ ਪੱਤਿ ਦਾ ਰਾਖਾ ਵਾਹਿਗੁਰੂ ਹੈ। ਅੱਜ ਆਪ ਤ੍ਰਿਪਹਿਰੇ ਨਹੀਂ ਉਠੇ, ਪਰ ਅੱਜੇ ਮੁਨ੍ਹੇਰਾ ਹੀ ਸੀ ਕਿ ਜਿਸ ਵੇਲੇ ਆਪ ਉਠੇ। ਆਪ ਦੇ ਘਰ ਦੇ ਤ੍ਰੈ ਮੱਝਾਂ ਸਨ। ਦਾਗੀ ਨੇ ਦੁੱਧ ਚੋਕੇ ਵਲਟੋਹਾ ਧਰਿਆ ਸੀ। ਕਾਹਲੀ ਵਿਚ ਓਹ ਵਲਟੋਹਾ ਕਵੀ ਜੀ ਦੇ ਨ੍ਹਾਉਣ ਵਾਲੀ ਚੌਂਕੀ ਉਤੇ ਧਰ ਗਿਆ ਸੀ। ਕਵੀ ਜੀ ਵੀ ਕਾਹਲ ਵਿਚ ਸਨ, ਸੋਚ ਹੋ ਹੱਥ ਮਾਂਜ ਕੇ ਜਾਂ ਆਏ ਤਾਂ ਸਵੇਰੇ ਹੀ ਭਰ ਕੇ ਰੱਖਿਆ ਗਿਆ ਦੁੱਧ ਦਾ ਵਲਟੋਹਾ ਪਾਣੀ ਦਾ ਸਮਝ ਕੇ ਆਪ ਨੇ ਚਾ ਲਿਆ ਤੇ ਉੱਤੇ ਪਲਟ ਲਿਆ। ਪਲਟਿਆ ਤਾਂ ਪਤਾ ਲਗਾ ਕਿ ਦੁੱਧ ਨਾਲ ਨ੍ਹਾ ਬੈਠੇ ਹਾਂ। ਹਸਦੇ ਹਸਦੇ ਅਪਣੀ ਘਰ ਵਾਲੀ ਨੂੰ ਵਾਜ ਮਾਰੀਓ ਨੇ ਕਿ 'ਦੇਖ ਭਾਗਵਾਨੇ! ਅੱਜ ਸਾਰੀ ਗਲ ਪੂਰੀ ਹੋ ਗਈ, ਤੂੰ ਪੁੱਤੀ ਖਿਡਾਂਦੀ ਸੈਂ ਤੇ ਮੈਂ ਅੱਜ ਦੁੱਧੀਂ ਨ੍ਹਾ ਲਿਆ ਹੈ'। ਸਿੰਘਣੀ ਹੱਸ ਪਈ, ਤਾਂ ਆਪ ਬੋਲੇ 'ਅੱਜ ਨਿਸਚੇ ਪੰਡਤ ਤੇ ਜੀਤ ਹੋਵੇਗੀ। ਦੁੱਧ ਦਾ ਇਸ਼ਨਾਨ ਗ਼ਲਤੀ ਨਾਲ ਨਹੀਂ ਹੋਇਆ, ਬਿਜੈ ਦੀ ਦੇਵੀ ਨੇ ਕਾਮਯਾਬੀ ਦਾ ਰੰਗ ਲਾ ਦਿੱਤਾ ਹੈ'। ਸੋਈਓ ਗਲ ਹੋਈ, ਉਸ ਦਿਨ ਦੀ ਚਰਚਾ ਵਿਚ ਕਵੀ ਜੀ ਜਿੱਤੇ।

---

[1]ਪੰਜਾਂ ਪਾਂਡਵਾਂ ਦੀ ਇਸਤ੍ਰੀ ਦੀ। [2]ਸਭ ਆਧੀ, ਵਡਾਧੀ, ਉਪਾਧੀਆਂ ਦੇ ਸਮੂਹ ਆਪ ਦੇ ਹੁਕਮ ਨਾਲ ਹਟ ਜਾਂਦੇ ਹਨ, (ਇਸ ਲਈ)।

*ਜਾਪਦਾ ਹੈ ਕਿ ਇਹ ਅਰਦਾਸ ਕਵੀ ਜੀ ਨੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਵਿੱਤ੍ਰ ਚਰਨ ਕੰਵਲ ਪਾਉਣ ਵਾਲੇ ਗੁਰਦਵਾਰੇ ਵਿਚ ਕੀਤੀ ਹੈ।

ਇਹੋ ਜਿਹੇ ਮੋਕੇ ਹੀ ਹੁੰਦੇ ਸਨ ਜਦੋਂ ਤਦੋਂ ਦੇ ਰਿਵਾਜ ਮੁਜਬ ਸੋਨੇ ਦੇ ਕੜੇ ਮਿਲਿਆ ਕਰਦੇ ਸਨ। ਲੋਕੀਂ ਦੱਸਦੇ ਹਨ ਕਿ ਕਵੀ ਜੀ ਦੇ ਹੱਥੀਂ ਸੋਨੇ ਦਿਆਂ ਕੜਿਆਂ ਦੀ ਜੋੜੀ ਹੋਯਾ ਕਰਦੀ ਸੀ। ਮਰਦਾਂ ਦੇ ਕੜੇ ਤੇ ਕੰਠੇ ਪਹਿਨਣ ਦਾ ਰਿਵਾਜ ਥੋੜੇ ਹੀ ਚਿਰ ਤੋਂ ਹਟਿਆ ਹੈ, ਨਹੀਂ ਤਾਂ ਪਹਿਲੋਂ ਸਭ ਲੋਕ ਏਹ ਗਹਿਣੇ ਪਹਿਨਿਆ ਕਰਦੇ ਸਨ।

੧੨. ਗ੍ਰੰਥ।

ਕੇਵਲ ਨਿਵਾਸ ਵਿਚ ਜੇ ਕਵੀ ਜੀ ਦੇ ਰਚਨਾਂ ਸੰਬੰਧੀ ਕੰਮਾਂ ਵਲ ਵੇਖੀਏ ਤਾਂ ਜ਼ਰੂਰੀ ਮਲੂਮ ਹੁੰਦਾ ਹੈ ਕਿ ਏਥੇ ਉਨ੍ਹਾਂ ਦੀ ਰਚਨਾਂ ਦੇ ਨਾਮ ਦੇਈਏ, ਫੇਰ ਕ੍ਰਮਵਾਰ ਉਨ੍ਹਾਂ ਨੂੰ ਪੜਚੋਲੀਏ ਤੇ ਜੋ ਕੁਛ ਜੀਵਨ ਕਿ ਰਚਨਾਂ ਸੰਬੰਧੀ ਮਿਲਦਾ ਜਾਏ ਉਹ ਵਿਰੋਲਕੇ ਲਿਖਦੇ ਚੱਲੀਏ।

ਕਵੀ ਜੀ ਦੇ ਲਿਖੇ ਪ੍ਰਸਿੱਧ ਗ੍ਰੰਥ ਏਹ ਹਨ:—

ੳ. ਨਾਮ ਕੋਸ਼।
ਅ. ਸ਼੍ਰੀ ਗੁਰੂ ਨਾਨਕ ਪ੍ਰਕਾਸ਼।
ੲ. ਗਰਬ ਗੰਜਨੀ (ਟੀਕਾ ਜਪੁ ਜੀ)।
ਸ. ਬਾਲਮੀਕ ਰਾਮਾਯਣ (ਦਾ ਅਨੁਵਾਦ)।
ਹ. ਆਤਮ ਪੁਰਾਣ (ਦੀ ਟੀਕਾ)।
ਕ. ਗੁਰ ਪ੍ਰਤਾਪ ਸੂਰਜ ਗ੍ਰੰਥ।

ਇਨ੍ਹਾਂ ਤੋਂ ਵੱਖਰੇ ਪ੍ਰਸਿੱਧ ਕਿਸੇ ਗ੍ਰੰਥ ਦਾ ਥਹੁ ਨਹੀਂ ਚਲਦਾ। ਪਰ ਦੋ ਹੋਰ ਚੀਜ਼ਾਂ ਸਾਨੂੰ ਮਿਲੀਆਂ ਹਨ*; ਇਕ ਦੇ ਅੰਤ ਉਸਨੂੰ ਆਪ ਨੇ 'ਸ਼੍ਰੀ ਗੁਰੂ ਗੋਬਿੰਦ ਸਿੰਘ ਪ੍ਰਸੰਗ' ਕਰਕੇ ਲਿਖਿਆ ਹੈ। ਇਸ ਵਿਚ ਸੰਖਿਪਤ ਪ੍ਰਸੰਗ ਅੰਮ੍ਰਿਤ ਦਾ ਤੇ ਪੰਥ ਰਚਨ ਦਾ ਹੈ। ਦੂਸਰੇ ਦੇ ਆਦਿ ਆਪ ਨੇ ਨਾਮ ਦਿੱਤਾ ਹੈ 'ਸ਼੍ਰੀ ਗੁਰੂ ਉਸਤਤਿ'।

ਕਵੀ ਜੀ ਜੋਤਿਸ਼ ਵਿਦਯਾ ਦੇ ਵੀ ਦਾਨੇ ਸੇ। ਤ੍ਰੈ ਨਿੱਕੇ ਨਿੱਕੇ ਗ੍ਰੰਥ ਉਨ੍ਹਾਂ ਦੇ ਨਿਜ ਹੱਥਾਂ ਦੇ ਲਿਖੇ ਹੋਰ ਮਿਲੇ ਹਨ। ਉਨ੍ਹਾਂ ਦੇ ਨਾਮ ਏਹ ਹਨ:—੧. ਪ੍ਰਸ਼ਨ ਵਿਧੀ। ੨. ਘਰ ਬਨਾਉਣੇ ਦੀ ਵਿਧੀ। ੩. ਤੀਸਰੇ ਦਾ ਨਾਮ ਨਹੀਂ ਦਿੱਤਾ। ਇਸ ਵਿਚ ਗ੍ਰਹ ਨਿਛੱਤ੍ਰ ਰਾਸਾਂ ਵੇਖਕੇ ਕੁੰਡਲੀ ਭਰਨੀ ਦੱਸੀ ਹੈ। ਇਸ ਤਰ੍ਹਾਂ ਏਹ ੧੧ ਹੋ ਗਏ।

[ਸ਼੍ਰੀ ਗੁਰ ਉਸਤਤਿ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਪ੍ਰਸੰਗ]।

ਸ਼੍ਰੀ ਗੁਰ ਉਸਤਤਿ ਵਿਚ ਸ਼੍ਰੀ ਗੁਰ ਮਹਿਮਾ ਦੇ ਪੰਜ ਛੰਦ ਹਨ, ਜਿਨ੍ਹਾਂ ਵਿਚੋਂ ਪਹਿਲਾ ਛੰਦ ਰਾਮਾਯਣ ਵਿਚ ਆ ਗਿਆ ਹੈ, ਤੀਸਰਾ ਸ਼੍ਰੀ ਗੁਰ ਪ੍ਰਤਾਪ ਸੂਰਜ ਵਿਚ ਆ ਗਿਆ ਹੈ ਤੇ ਪੰਜਵਾਂ ਸ਼੍ਰੀ ਗੁਰ ਨਾਨਕ ਪ੍ਰਕਾਸ਼ ਵਿਚ। ਦੂਸਰਾ ਤੇ ਚੌਥਾ ਛੰਦ ਦੋਵੇਂ ਕਿਤੇ ਨਹੀਂ ਆਏ, ਓਹ ਅਸਾਂ ਇਸ ਪੋਥੀ ਦੇ ਅੰਤ 'ਕਵੀ ਜੀ ਦੇ ਰਚਿਤ ਗੁਰੂ ਜਸ ਦੇ ਦੁਰਲਭ ਛੰਦ' ਦੇ ਸਿਰਨਾਵੇਂ ਹੇਠ ਦੇ ਦਿਤੇ ਹਨ। ਇਸੀ ਤਰ੍ਹਾਂ 'ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਸੰਗ' ਵਿਚੋਂ ਵੀ ਪੰਜ ਛੰਦ ਐਸੇ ਮਿਲੇ ਹਨ ਜੋ ਅਸਾਂ ਓਸੇ ਟਿਕਾਣੇ ਦੇ ਦਿੱਤੇ ਹਨ।

ੳ. ਨਾਮ ਕੋਸ਼ ਤੇ ਅ. ਸ਼੍ਰੀ ਗੁਰੂ ਨਾਨਕ ਪ੍ਰਕਾਸ਼।

ਇਨ੍ਹਾਂ ਬਾਬਤ ਪਿੱਛੇ-ਬੁਝੀਏ ਨਿਵਾਸ-ਵਿਚ ਅਸੀਂ ਹਾਲ ਦੇ ਆਏ ਹਾਂ। ਨਾਮ ਕੋਸ਼ ਲਗ ਪਗ ਅਮਰ ਕੋਸ਼ ਦਾ ਹਿੰਦੀ ਕਵਿਤਾ ਵਿਚ ਅਨੁਵਾਦ ਹੈ। ਕਵੀ ਜੀ ਨੇ ਇਸ ਦੇ ਬਹੁਤ ਪਦ

*ਸ਼੍ਰੀ ਪੁਜ੍ਯ ਪਿਤਾ ਡਾ: ਚਰਨ ਸਿੰਘ ਜੀ ਦੇ ਸੰਗ੍ਰਹ ਵਿਚੋਂ।

ਆਪਣੀ ਰਚਨਾਂ ਵਿਚ ਵਰਤੇ ਹਨ। ਸੰਦਿਗਧ ਪ੍ਰਯਾਵਾਂ ਵੇਲੇ ਸਾਨੂੰ ਕਵੀ ਜੀ ਦੇ ਇਸ ਕੋਸ਼ ਤੋਂ ਅਰਥ ਨਿਸ਼ਚਿਤ ਕਰਨ ਵਿਚ ਕਿਸੇਕਿਸੇ ਵੇਲੇ ਸਹਾਇਤਾ ਮਿਲਦੀ ਰਹੀ ਹੈ।ਇਸ ਗ੍ਰੰਥ ਤੋਂ ਕਵੀ ਜੀ ਦੇ ਜੀਵਨ ਸੰਬੰਧੀ ਦੋ ਹੀ ਗਲੀ ਮਿਲਦੀਆਂ ਹਨ: ਆਪ ਦਾ ਬੂੜੀਏ ਨਿਵਾਸ ਤੇ ਇਸ ਗ੍ਰੰਥ ਦੇ ਰਚਣ ਦਾ ਸੰਮਤ ੧੮੭੮।

੬. ਗਰਬ ਰੰਜਨੀ।

ਕੋਥਲ ਪਹੁੰਚ ਆਪ ਦਾ ਵਿਦਜਾ ਪ੍ਰਚਾਰ ਵਿਚ ਲੱਗਣਾ ਯਾ ਕਥਾ ਕਰਨੀ ਤਾਂ ਸੁਤੇ ਸਿੱਧ ਬਾਤ ਹੈ ਪਰ ਵਿਸ਼ੇਸ਼ ਕੰਮ ਆਪ ਦਾ ਮਹਾਰਾਜ ਜੀ ਨਾਲ ਵਿਦਜਾ ਸੰਬੰਧੀ ਮਿਲਾਪ ਸਨ। ਆਪ ਬੀ ਮਹਾਰਾਜ ਹੋਣਹਾਰ ਸਨ। ਮਾਤਾ ਦੀ ਇੱਛਾ ਪੁਤ੍ਰ ਨੂੰ ਲਾਇਕ ਵੇਖਣ ਦੀ ਸੀ ਤੇ ਕਵੀ ਜੀ ਦਾ ਆਉਣਾ ਹੋਰ ਸੁਭਾਗ ਹੋ ਗਿਆ ਸੀ, ਜਿਸ ਤੋਂ ਹੋਣਹਾਰ ਰਾਜਾ ਲਾਭ ਉਠਾਉਂਦਾ ਸੀ। ਪੂੰਤ੍ਰ ਜੇ ਇਨ੍ਹਾਂ ਮੇਲ ਮੁਲਾਕਾਤਾਂ ਤੇ ਖਿਆਲ ਵਟਾਂਦ੍ਰਿਆਂ ਯਾ ਮਹਾਰਾਜ ਦੇ ਸੁਸਿੱਖਜਤ ਹੋਣ ਦੇ ਹਾਲਾਂ ਦੇ ਵੇਰਵੇ ਲੱਭੀਏ ਤਾਂ ਨਹੀਂ ਮਿਲਦੇ। ਇਨ੍ਹਾਂ ਤੋਂ ਵੱਖਰੇ ਕਵੀ ਜੀ ਓਥੇ ਆਪਣੀ ਰਚਨਾਂ ਬੀ ਕਰਦੇ ਰਹੇ। ਜੋ ਗ੍ਰੰਥ ਕਵੀ ਜੀ ਦੇ ਮਿਲਦੇ ਹਨ, ਯਾ ਜਿਨ੍ਹਾਂ ਦੇ ਨਾਮ ਹੈਨ ਉਨ੍ਹਾਂ ਵਿਚੋਂ ਗਰਬ ਰੰਜਨੀ ਕੋਥਲ ਵਿਚ ਰਚੀ ਗਈ ਸੀ।

ਸੰਮਤ ੧੮੮੬ ਵਿਚ ਇਸ ਗ੍ਰੰਥ ਦੇ ਸਮਾਪਤ ਹੋਣ ਦਾ ਪਤਾ ਮਿਲਦਾ ਹੈ। ਜਿਸ ਦੀ ਬਾਬਤ ਕਵੀ ਜੀ ਲਿਖਦੇ ਹਨ ਕਿ ਸ਼੍ਰੀ ਉਦਜ ਸਿੰਘ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਗੰਭੀਰਤਾ ਨੂੰ ਬੜੀ ਅੱਛੀ ਤਰ੍ਹਾਂ ਲਖਿਆ ਤੇ ਫਿਰ ਜਪੁਜੀ ਨੂੰ ਮੂਲ ਬਾਣੀ ਸਮਝਕੇ ਇਸ ਦੀ ਉੱਚਤਾ ਤੇ ਡੂੰਘਾਈ ਨੂੰ ਪਰਖਿਆ ਤੇ ਮੈਨੂੰ ਆਖਿਆ:—

'ਅਲੰਕਾਰ ਯੁਤ ਟੀਕਾ ਰਚੀਏ॥ ਨਿਰਨੈ ਅਰਥ ਕਰਹੁ ਮਤ ਖਚੀਏ॥
ਹੋਤਿ ਅਸ਼ੰਕਾ ਯਾ ਮਹਿੰ ਜੇਤੀ॥ ਬੁਧਿ ਬਲ ਕਰਹੁ ਹਰਹੁ ਅਬਿ ਤੇਤੀ*॥'

ਅਸਲ ਗਲ ਇਹ ਹੈ ਕਿ ਓਸ ਸਮੇਂ ਤੋਂ ਪਹਿਲੋਂ ਇਕ ਅਨੰਦਘਨ ਨਾਮੇ ਸਾਧੂ ਨੇ ਜਪੁਜੀ ਸਾਹਿਬ ਦਾ ਇਕ ਟੀਕਾ ਕੀਤਾ ਸੀ, ਇਸ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਛੇ ਗੁਰੂ ਕਲਪੇ ਸੇ†। ਇਸ ਦੇ ਪੜ੍ਹਨ ਤੋਂ ਗੁਰ ਘਰ ਦੀਆਂ ਸੰਪ੍ਰਦਾਵਾਂ ਤੇ ਵਿਦ੍ਵਾਨ ਸਾਰੇ ਦੁਖੀ ਹੋਏ ਸੇ, ਮਹਾਰਾਜ ਉਦਜ ਸਿੰਘ ਜੀ ਗੁਰੂ ਘਰ ਦੇ ਪ੍ਰੇਮੀ ਤੇ ਵਿਦ੍ਵਾਨ ਸੇ, ਉਹਨਾਂ ਨੇ ਕਵੀ ਸੰਤੋਖ ਸਿੰਘ ਵਿਚ ਉਹ ਕਾਬਲੀਅਤ ਦੇਖੀ ਕਿ ਜੋ ਅਨੰਦਘਨ ਦਾ ਮੂੰਹ ਤੋੜ ਜਵਾਬ ਦੇ ਸਕਦੀ ਸੀ। ਸੋ ਆਪ ਨੇ ਆਗਜਾ ਕੀਤੀ ਕਿ ਜਪੁਜੀ ਦਾ ਅਲੰਕਾਰਿਕ ਟੀਕਾ ਰਚੋ, ਪਰ ਕਵੀ ਜੀ ਦੱਸਦੇ ਹਨ ਕਿ ਨਾਲ ਇਹ ਬੀ ਕਿਹਾ ਕਿ ਵਾਦੀਆਂ ਦੀ ਸ਼ੰਕਾ ਦਾ ਸਮਾਧਾਨ ਬੀ ਕਰੋ। ਸੋ ਕਵੀ ਜੀ ਨੇ ਇਹ ਟੀਕਾ ਰਚਿਆ ਜਿਸ ਨਾਲ ਗੁਰ ਵਾਦੀਆਂ ਦਾ, ਵਿਸ਼ੇਸ਼ ਕਰਕੇ ਅਨੰਦਘਨ ਦਾ ਗਰਬ ਦੂਰ ਹੁੰਦਾ ਹੈ। ਇਹ ਗ੍ਰੰਥ ੧੮੮੬ ਵਿਚ ਸਮਾਪਤ ਹੋਇਆ ਹੈ।

ਇਸ ਗ੍ਰੰਥ ਤੋਂ ਕਵਿ ਜੀਵਨ ਸੰਬੰਧੀ ਇਹ ਵਾਕਿਆਤ ਮਿਲਦੇ ਹਨ ਕਿ ਕਵੀ ਜੀ ਨੂੰ ਮਹਾਰਾਜ ਨੇ ਸੱਦਕੇ ਆਦਰ ਨਾਲ ਪਾਸ ਰੱਖਿਆ, ਜਪੁਜੀ ਦਾ ਟੀਕਾ ਫੁਰਮਾਇਸ਼ ਨਾਲ ਕਰਵਾਇਆ। ਫਿਰ ਕੋਥਲ ਰਾਜਵੰਸ਼ ਦਾ ਕੁਛ ਹਾਲ ਮਿਲਦਾ ਹੈ ਤੇ ਗ੍ਰੰਥ ਦਾ ਸੰਮਤ ਆਦਿ ਬੀ

*ਇਸ ਦੇ ਅੱਗੋਂ ਪਿੱਛੋਂ ਦੇ ਛੰਦ ਪਿੱਛੇ ਸਫੇ ੧੦੫ ਤੇ ਹੈਨ। †ਅਨੰਦ ਘਨ ਨੇ ਸ਼੍ਰੀ ਜਪੁਜੀ ਦਾ ਟੀਕਾ ੧੮੫੨ ਵਿਚ, ਆਰਤੀ ਦਾ ੧੮੫੩ ਵਿਚ ਅਤੇ ਆਸਾ ਦੀ ਵਾਰ ਦਾ ੧੮੫੬ ਬਿ: ਵਿਚ ਕੀਤਾ ਸੀ।

ਮਿਲਦੇ ਹਨ। ਚਾਹੇ ਜਪੁਜੀ ਦੇ ਅਰਥ ਆਪ ਨੇ ਆਪਣੇ ਢੰਗ ਤੇ ਕੀਤੇ ਹਨ, ਪਰ ਗ਼ੌਰ ਨਾਲ ਪੜ੍ਹਿਆਂ ਇਹ ਗੱਲ ਵਿਦਿਤ ਹੋ ਜਾਂਦੀ ਹੈ ਕਿ ਕਵੀ ਜੀ ਸੰਪ੍ਰਦਾਈ ਅਰਥ ਵੀ ਪੜ੍ਹੇ ਹੋਏ ਸਨ।

ਸ. ਬਾਲਮੀਕੀ ਰਾਮਾਯਣ ਦਾ ਅਨੁਵਾਦ ਕਵਿਤਾ ਵਿਚ।

ਗਰਬ ਗੰਜਨੀ ਤੋਂ ਬਾਦ ਆਪ ਕਿਸ ਕੰਮ ਵਿਚ ਰਹੇ, ਉਹਨਾਂ ਦੀ ਕਲਮ ਤੋਂ ਲਿਖਿਆ ਪਤਾ ਨਹੀਂ ਚਲਦਾ। ਪਰ ਜੇ ਸੰਮਤ ਵਾਰ ਟੋਲ ਕਰੀਏ ਤਾਂ ਪੰਜ ਵਰ੍ਹੇ ਦੀ ਹੋਰ ਛਾਲ ਵਜਦੀ ਹੈ ਤੇ ਥਹੁ ਪੈਂਦਾ ਹੈ ਕਿ ਆਪ ਨੇ ਜਪੁਜੀ ਦੇ ਟੀਕੇ ਮਗਰੋਂ ਬਾਲਮੀਕ ਰਾਮਾਯਣ ਦਾ ਸੰਸਕ੍ਰਿਤ ਤੋਂ ਭਾਸ਼ਾ ਦੀ ਕਵਿਤਾ ਵਿਚ ਅਨੁਵਾਦ ਕੀਤਾ ਹੈ।

ਕਵੀ ਜੀ ਗੁਰ ਪ੍ਰਤਾਪ ਸੂਰਜ ਰਾਸ ੧ ਅੰਸੂ ੫ ਵਿਚ ਲਿਖਦੇ ਹਨ:—

ਚੌਪਈ—ਪੁਨ ਸੰਜੋਗ ਹੋਇ ਅਸ ਗਯੋ। ਰਾਮ ਚਰਿਤ ਕੇ ਮਨ ਗੁਲਸਯੋ।
ਬਾਲਮੀਕ ਕ੍ਰਿਤ ਕਥਾ ਸੁਨੀ ਜਬਿ। ਛੰਦਨ ਬਿਖੈ ਰਚੀ ਤਬਿ ਹਮ ਸਬਿ॥ ੧੧॥
ਰਾਮ ਕਥਾ ਪਾਵਨ ਬਿਸਤਾਰੀ। ਸੁਨਿ ਸਭ ਨੀਕੀ ਰੀਤਿ ਉਤਾਰੀ।
ਸੁੰਦਰ ਬਨਜੋ ਰਮਾਯਨ ਮਹਾਂ। ਤਤਛਿਨ ਲਿਖਿ ਲੀਨਸਿ ਜਹਿੰ ਕਹਾਂ॥ ੧੨॥

ਕਵੀ ਜੀ ਇਹ ਰਾਮਾਯਣ ਲਿਖਣ ਬਾਬਤ ਦੱਸਦੇ ਹਨ ਕਿ ਅਸਾਂ ਰਾਮਾਯਣ ਦਾ ਤਰਜੁਮਾਂ ਕੀਤਾ ਤੇ ਇਸ ਪੋਥੀ ਦੇ ਉਤਾਰੇ ਉਸੇ ਵੇਲੇ ਲੋਕਾਂ ਨੇ ਕਰ ਲੀਤੇ*।

ਇਸ ਗ੍ਰੰਥ ਦੀ ਸਮਾਪਤੀ ਦਾ ਹਾਲ ਆਪ ਨੇ ਇਉਂ ਦਿੱਤਾ ਹੈ:—

ਛਪਯ—ਸੰਮਤ ਬਿੱਕ੍ਰਮ ਜੀਤ ਅਸ਼ਟ ਦਸ ਸਹਸ ਭਣਿੱਜੈ।
ਤੀਸ ਤ੍ਰਿਗੁਣਾ ਕਰਿਯ ਭਯੋ ਪੂਰਨ ਲਖਿ ਲਿੱਜੈ।
ਪੁਨ ਇਕਾਨਵਾ ਚਵਜੋ ਸੰਧਿ ਦੇਇਨ ਕੀ ਮਾਨਹੁ।
ਰੁਤ ਬਸੰਤ ਅਤਿ ਸ਼ੁਭਤਿ ਚੈਤ੍ਰ ਸ਼ੁਭ ਮਾਸ ਪਛਾਨਹੁ।
ਤਬਿ ਭਈ ਸਮਾਪਤਿ ਗ੍ਰੰਥ ਕੀ ਰਾਮਾਯਣ ਸੁੰਦਰ ਸਰਸ।
ਕਵਿ ਹਾਥ ਜੋਰਿ ਬਿਨਤੀ ਕਰਤਿ ਚਾਹਤਿ ਚਿਤ ਰਘੁਪਤ ਦਰਸ॥ ੧੩॥

ਦੋਹਰਾ—ਇਕ ਇਕ ਦਿਨ ਮਹਿ ਸਰਗ ਇਕ ਕਰਜੋ ਸੁ ਛੰਦਨ ਮਾਂਹਿ।
ਯਾਂਤੇ ਬਨਜੋ ਸ਼ਿਤਾਬ ਬਹੁ ਬਿਤੇ ਬਰਖ ਦੁਇ ਨਾਂਹਿ॥ ੧੪॥

ਸੋ ਜੇ ਹਿਸਾਬ ਕਰੀਏ ਤਾਂ ੬੫੯ ਸਰਗ ਹਨ ਸਾਰੇ ਇਸ ਪੋਥੀ ਦੇ, ਦੋ ਸਾਲਾਂ ਦੇ ਦਿਨ ੭੩੦ ਹੁੰਦੇ ਹਨ। ਸੋ ਇਹ ਗ੍ਰੰਥ ੭੧ ਦਿਨ ਘੱਟ ਦੋ ਬਰਸਾਂ ਵਿਚ ਤਿਆਰ ਹੋਇਆ। ਜੇ ਸੰਮਤ ੯੦ ਦੇ ਬੀਤਣ ਤੇ ੯੧ ਦੇ ਚੜ੍ਹਨ ਦੀ ਸੰਧਿ ਕਿਤੇ ਚੇਤ ਦੇ ਅੱਧ ਦੇ ਲਗ ਪਗ ਹੋਵੇ ਤਾਂ ਅਨੁਮਾਨ ਲਗਦਾ ਹੈ ਕਿ ਜੇਠ ਦੇ ਅੰਤ ਯਾ ਹਾੜ ਦੇ ਆਰੰਭ ਸੰਮਤ ੧੮੮੮ ਬਿ: ਵਿਚ ਰਾਮਾਯਣ ਆਰੰਭ ਹੋਈ ਹੋਊ। ਇਹ ਅਨੁਮਾਨ ਇਸ ਆਧਾਰ ਤੇ ਹੈ ਕਿ ਕਵੀ ਜੀ ਦੇ ਇਕ ਇਕ ਸਰਗ ਰੋਜ਼ ਕਰਨ ਵਿਚ ਨਾਗਾ ਕਦੇ ਨਾ ਪਿਆ ਹੋਵੇ ਤਾਂ। ਚੇਤ ੯੦—

*ਅਸਾਂ ਨੇ ਬੀ ੧੯੬੨ ਦਾ ਇਕ ਲਿਖਤੀ ਉਤਾਰਾ ਆਪ ਡਿੱਠਾ ਹੈ। ਰਾਮਾਯਣ ਰਚੀ ੧੯੬੦ ਦੇ ਅੰਤ ਗਈ ਸੀ। ਇਸ ਤੋਂ ਪਤਾ ਲੱਗਾ ਕਿ ਠੀਕ ਇਸ ਰਚਨਾ ਦੇ ਹੁੰਦੇ ਸਾਰ ਹੀ ਉਤਾਰੇ ਹੋਣੇ ਸ਼ੁਰੂ ਹੋ ਗਏ ਸਨ।

੯੧ ਵਿਚ ਇਹ ਮੁੱਕੀ ਤੇ ਜੇਠ ੧੮੯੧ ਵਿਚ ਆਪ ਨੂੰ ਗਿਰਾਂ ਮਿਲਿਆ ਹੈ। ਯਥਾ:—

ਸੁੰਦਰ ਸਾਦਰ ਗ੍ਰੰਥ ਬਨਜੋ ਪਦ ਗੁੰਥਤਿ ਨੈ ਰਸ ਰੀਤਿ ਭਲੀ ॥
ਰਾਮ ਕਥਾ ਗੁਨ ਗ੍ਰਾਮ ਭ੍ਰਿਰਾਮ ਮਹਾਂ ਮਤਿਧਾਮ ਅੰਦ ਫਲੀ ॥
ਰੰਜਨ ਹੈ ਭ੍ਰਮ ਭੰਜਨ ਹੈ ਗਮ ਗੰਜਨ ਹੈ ਪ੍ਰਦ ਗਜਾਨ ਬਲੀ ॥
ਕੋਬਲ ਨਾਥ ਪ੍ਰਸੰਨ ਭਜੇ ਪਠਿ* ਗ੍ਰਾਮ ਦਜੋ ਤਬਿ ਮੋਰਥਲੀ ॥੧੫॥ [ਲੰਕਾਖੰਡ ਸਰਗ ੧੩੧

ਸਾਨੂੰ ਉਹ ਸਨਦ ਬੀ ਮਿਲੀ ਹੈ ਜੋ ਰਾਜਾ ਭਾਈ ਉਦਯ ਸਿੰਘ ਜੀ ਵਲੋਂ ਇਹ ਗਿਰਾਂ ਬਖਸ਼ਿਸ਼ ਹੋਣ ਵੇਲੇ ਜਾਰੀ ਹੋਈ ਸੀ।

ਇਸ ਸਨਦ ਦੀ ਫ਼ੋਟੋ ਤੇ ਤਰਜਮਾ ਹੇਠਾਂ ਦੇਂਦੇ ਹਾਂ:—



ਇਹ ਫ਼ਰਮਾਨੀ ਅੱਖਰ ਭਾਈ ਉਦਯ ਸਿੰਘ ਜੀ ਦੀ ਕਲਮ ਦੇ ਲਿਖੇ ਜਾਪਦੇ ਹਨ।

*ਇਸ ਰਾਮਾਯਣ ਨੂੰ ਪੜ੍ਹਨ ਪਰ ਮਹਾਰਾਜ ਦੇ ਦੋ ਮਹੀਨੇ ਦੇ ਕਰੀਬ ਲਗੇ, ਗ੍ਰੰਥ ਚੇਤ੍ਰ ਵਿਚ ਮੁੱਕਾ ਤੇ ਜੇਠ ਵਿਚ ਸਨਦ ਜਾਰੀ ਹੋਈ।

ਇਸ ਦਾ ਤਰਜਮਾ ਇਹ ਹੈ:—

ਅਕਾਲ ਸਹਾਇ
ਭਾਈ ਉਦਯ ਸਿੰਘ

ਅਸਲ ਦੀ ਨਕਲ

ਸਰਕਾਰ ਦੇ ਅਹਿਲਕਾਰ ਤੇ ਪਿੰਡ ਮੋਥਲੀ ਦੇ ਜ਼ਿਮੀਦਾਰ ਇਹ ਜਾਣ ਲੈਣ ਕਿ ਉਕਤ ਪਿੰਡ ਸੰਮਤ ੧੮੬੧ ਦੀ ਹਾੜੀ ਦੇ ਆਦਿ ਤੋਂ, ਬਾਲਮੀਕ ਰਾਮਾਯਣ ਦੀ ਰਚਨਾ ਪਰ ਬਖਸ਼ਿਆ ਜਾਕੇ ਸੰਤੋਖ ਸਿੰਘ ਦੇ ਨਾਮ ਅਰਦਾਸ ਹੋਕੇ ਦਰਜ ਕੀਤਾ ਗਿਆ ਹੈ। (ਅਰੋਂ ਨੂੰ) ਚਾਹੀਦਾ ਹੈ ਕਿ ਪਿੰਡ ਦੀ ਆਮਦਨ ਹਰ ਫਸਲ ਦੀ ਉਕਤ (ਸੰਤੋਖ ਸਿੰਘ ਨੂੰ) ਪੁਸ਼ਤ ਦਰ ਪੁਸ਼ਤ ਦਿੱਤੀ ਜਾਵੇ, ਇਸ ਗਲ ਤੇ ਹਜ਼ੂਰ ਦੇ ਹੁਕਮ ਅਨੁਸਾਰ ਸਖਤ ਤਾਕੀਦ ਨਾਲ ਅਮਲ ਕਰਨ। ਲਿਖੀ ਮਿਤੀ ਜੇਠ ਸ਼ੁਦੀ ਦਸ ਸੰਮਤ ੧੮੬੧ ਪ੍ਰਵਾਨਗੀ ਰੂਬਰੂ ਸਰਕਾਰ ਤੇ ਨਰੈਣ ਸਿੰਘ ਤੋਸ਼ੇ ਖਾਨੇ ਵਾਲਾ। ਬਾਲਾ ਕੋਠੀ। ਫ਼ਕ਼ਤ।

੧ ਮੌਜੇ ਮੋਥਲੀ ਸੰਤੋਖ ਸਿੰਘ ਨੂੰ ਬਖਸ਼ਾ ਪ੍ਰਵਾਨਗੀ ਸਰਕਾਰ ਕੀ*।

ਰਾਮਾਯਣ ਵਿਚ ਲੰਕਾ ਕਾਂਡ ਦੇ ਅਖੀਰ ਕਵੀ ਜੀ ਨੇ ਕੈਥਲ ਰਾਜੇ ਦੇ ਵੰਸ਼ ਦਾ ਹਾਲ ਦਿੱਤਾ ਹੈ ਜੋ ਆਦਮ ਚੰਦ ਤੇ ਭਾਈ ਭਗਤੂ ਤੋਂ ਲੈ ਕੇ ਉਦਯ ਸਿੰਘ ਜੀ ਤਕ ਹੈ†। ਇਸ ਵਿਚ ਪਹਿਲਾਂ ਭਾਈ ਭਗਤੂ ਦਾ ਹਾਲ ਜੋ ਲਗ ਪਗ ਗੁਰ ਪ੍ਰਤਾਪ ਸੂਰਜ ਰਾਸ ੨ ਅੰਸੂ ੪੧-੪੨ ਨਾਲ ਮਿਲਦਾ ਹੈ ਤੇ ਫੇਰ ਭਾਈ ਜੀਵਣ ਦੀ ਮੌਤ ਤੇ ਰੰਗੇ ਦੇ ਸ੍ਰਾਪਾਂ ਨੂੰ ਬਖਸ਼ਣ ਵਾਲਾ ਤੇ ਮਹਿਲਾਂ ਦੀ ਰਾਖੀ ਕਰਨ ਵਾਲਾ ਪ੍ਰਸੰਗ ਜੋ ਰਾਸ ੧੦ ਦੇ ਅੰਸੂ ੪, ੧੦, ੧੧, ੧੩, ੧੪, ੧੫, ੧੬ ਵਿਚ ਬੜੇ ਫੈਲਾਉ ਨਾਲ ਆਇਆ ਹੈ, ਸੰਖੇਪ ਕਰਕੇ ਦਿੱਤਾ ਹੈ। ਇਸ ਤੋਂ ਅੱਗੇ

---

*ਇਸ ਬਾਵੇਂ ਦੇ ਸਤਰਾਂ ਗੁਰਮੁਖੀ ਅੱਖਰਾਂ ਵਿਚ ਮਹਾਰਾਜ ਭਾਈ ਉਦਯ ਸਿੰਘ ਜੀ ਲਿੱਖਤ ਦੱਸੀ ਦੀਆਂ ਹਨ। ਪੁਰਾਣੇ ਸਮਿਆਂ ਵਿਚ ਅਸਲ ਹੁਕਮ ਤੇ ਸਨਦਾਂ ਦਫਤਰ ਵਿਚ ਰੱਖਣ ਲਈ ਲਿਖੀਆਂ ਜਾਂਦੀਆਂ ਸਨ ਤੇ ਨਾਲ ਉਸ ਦੀ ਇਕ ਨਕਲ ਉਸ ਨੂੰ, ਜਿਸ ਨੂੰ ਇਹ ਬਖਸ਼ਿਸ਼ ਮਿਲੀ ਹੋਵੇ, ਦਿੱਤੀ ਜਾਂਦੀ ਸੀ ਪਰ ਸਹੀ ਦੋਹੀਂ ਥਾਈਂ ਸਰਕਾਰ ਦੀ ਹੁੰਦੀ ਸੀ।

†ਰਾਮਾਯਣ ਚੋਤ ਵਿਚ ਮੁਕੀ ਹੈ, ਕਵੀ ਜੀ ਦੇ ਸ੍ਵੈ ਲਿਖਤ ਦੋ ਕਾਂਡ (ਆਰੰਨ ਤੇ ਸੁੰਦਰ) ਜੋ ਸਾਡੇ ਪਾਸ ਹੈਨ, ਉਨ੍ਹਾਂ ਦੇ ਇਕ ਪੱਤ੍ਰੇ ਤੇ ਕਵੀ ਜੀ ਨੇ ਅਪਣੀ ਕਲਮ ਨਾਲ ਸੱਤਾਂ ਕਾਂਡਾਂ ਦੇ ਸਰਗਾਂ ਦੀ ਗਿਣਤੀ ਦਿੱਤੀ ਹੈ। ਉਸ ਗਿਣਤੀ ਨਾਲ ਆਮ ਨੁਸਖਿਆਂ ਦੇ ਸਰਗਾਂ ਦਾ ਮੁਕਾਬਲਾ ਕਰੀਏ ਤਾਂ ਲੰਕਾ ਕਾਂਡ ਤੇ ਉਤਰ ਕਾਂਡ ਦੇ ਸਰਗਾਂ ਦੀ ਗਿਣਤੀ ਵਿਚ ਫਰਕ ਨਿਕਲਦਾ ਹੈ।ਲੰਕਾ ਕਾਂਡ ਦੇ ਸਰਗ ਹਨ ੧੩੧ ਪਰ ਉਨ੍ਹਾਂ ਨੇ ਆਪ ਲਿਖੇ ਹਨ ੧੨੯, ਇਸ ਦਾ ਕਾਰਨ ਇਹ ਜਾਪਦਾ ਹੈ ਕਿ ਕਵੀ ਜੀ ਨੇ ਪਹਿਲੋਂ ਰਚੇ ੧੨੯ ਸਰਗ ਹੀ ਸਨ ਤੇ ਲੰਕਾ ਕਾਂਡ ਉਥੇ ਸਮਾਪਤ ਕਰ ਦਿੱਤਾ ਸੀ, ਫਿਰ ਉਤਰ ਕਾਂਡ ਰਚਕੇ ਗ੍ਰੰਥ ਸਮਾਪਤ ਕੀਤਾ ਤੇ ਮਹਾਰਾਜ ਉਦਯ ਸਿੰਘ ਜੀ ਨੇ ਉਸ ਦਾ ਪਾਠ ਕੀਤਾ, ਮੋਥਲੀ ਗ੍ਰਾਮ ਇਨਾਮ ਦਿੱਤਾ, ਇਹ ਗਲ ੧੮੬੧ ਦੇ ਜੇਠ ਦੀ ਹੈ। ਸੋ ਹੁਣ ਇਨਾਮ ਤੋਂ ਬਾਦ ਆਪ ਨੇ ਕੈਥਲ ਖਾਨਦਾਨ ਦੀ ਬੰਸਾਵਲੀ, ਪਿਛਲੇ ਹਾਲਾਤ, ਸੰਖੇਪ ਇਤਿਹਾਸ, ਰਾਮਾਯਣ ਰਚਣ ਤੇ ਮਹਾਰਾਜ ਦੇ ਪੜ੍ਹਕੇ ਪਿੰਡ ਦੇਣ ਦੇ ਹਾਲ ਲਿਖਕੇ ਦੋ ਸਰਗ ਲੰਕਾ ਕਾਂਡ ਵਿਚ ਵਧਾ ਦਿੱਤੇ, ਇਉਂ ਇਹ ੧੩੧ ਸਰਗ ਹੋ ਗਏ। ਬਾਕੀ ਰਿਹਾ ਉਤਰ ਕਾਂਡ, ਉਸ ਦੇ ਸਰਗ ਹਨ ੧੨੧ ਪਰ ਕਵੀ ਜੀ ਨੇ ੧੧੧ ਲਿਖੇ ਹਨ। ਇਸ ਦੇ ਕਾਰਨ ਦੋ ਹੋ ਸਕਦੇ ਹਨ, ਇਕ ਤਾਂ ਇਹ ਕਿ ਕਾਹਲੀ ਵਿਚ ੧੨੧ ਦੀ ਬਾਵੇਂ ੧੧੧ ਲਿਖੇ ਗਏ ਹਨ। ਦੂਸਰੇ-੧੨ ਆਖੇਪਕ ਸਰਗਾਂ ਵਿਚੋਂ, ਜੋ ਕਵੀ ਜੀ ਨੇ ਇਸੇ ਕਾਂਡ ਵਿਚ ਨਿਤਾਰ ਕੇ ਦੱਸੇ ਹਨ, ੧੦ ਸਰਗ ਵਿਚ ਹੋਰ ਮਗਰੋਂ ਵਧਾਏ ਹੋਣ ਤੇ ਪਹਿਲੋਂ ਜਦੋਂ ਗਿਣਤੀ ਕੀਤੀ ਹੋਵੇ ਹੋ ਸਕਦਾ ਹੈ ਉਸ ਵੇਲੇ ਨਾਂ ਪਾਏ ਹੋਣ।

ਗੋਰੇ ਦੀ ਮੌਤ, ਉਸਦੀ ਸੰਤਾਨ, ਭਾਈ ਦਯਾਲ ਦਾਸ ਦਾ ਅੰਮ੍ਰਿਤ ਛਕ ਕੇ ਸਿੰਘ ਸਜਣਾ, ਫੂਲ-ਗ੍ਰਾਮ ਵਿਚ ਬਾਬਾ ਆਲਾ ਸਿੰਘ ਦਾ ਗੁਜ਼ਰ ਜਾਣਾ ਤੇ ਇਨ੍ਹਾਂ ਦਾ ਜਿਵਾ ਦੇਣਾ, ਭਾਈ ਦਯਾਲ ਸਿੰਘ ਦਾ ਚਲਾਣਾ, ਉਨ੍ਹਾਂ ਦੇ ਪੁੱਤ੍ਰ ਗੁਰਬਖਸ਼ ਸਿੰਘ ਨੇ ਦੇਸ਼ ਸਾਂਭਣਾ ਤੇ ਬਾਬਾ ਆਲਾ ਸਿੰਘ ਦੀ ਮੌਤ ਆਉਣ ਤੇ ੧੨ ਬਰਸ ਆਪਣੀ ਆਯੁ ਦਾਨ ਕਰਕੇ ਉਨ੍ਹਾਂ ਨੂੰ ਜਿਵਾਉਣ ਤੇ ਆਪ ਪ੍ਰਲੋਕ ਗਮਨ ਕਰਨ ਦੇ ਪ੍ਰਸੰਗ ਹਨ। ਫਿਰ ਭਾਈ ਦੇਸੂ ਸਿੰਘ ਨੇ ਰਾਜ ਸੰਭਾਲਣਾ, ਕੇਥਲ ਫਤੇ ਕਰਨਾ। ਭਾਈ ਬਹਾਲ ਸਿੰਘ ਤੇ ਲਾਲ ਸਿੰਘ ਦੋ ਪੁੱਤ੍ਰ ਹੋਣੇ। ਭਾਈ ਲਾਲ ਸਿੰਘ ਦਾ ਕੇਥਲ ਪਤੀ ਬਣਨਾ, ਮਹਾਰਾਜਾ ਉਦਯ ਸਿੰਘ ਦਾ ਗੱਦੀ ਬੈਠਣਾ, ਸੰਖੇਪ ਸਮਾਚਾਰ ਹਨ ਜੋ ਗੁਰ ਪ੍ਰਤਾਪ ਸੂਰਜ ਗ੍ਰੰਥ ਵਿਚ ਨਹੀਂ ਆਏ।

ਇਸੀ ਤਰ੍ਹਾਂ ਗੁਰ ਸਤੁਤੀ ਦੇ ਅਨੇਕਾਂ ਛੰਦ ਰਾਮਾਯਣ ਵਿਚ ਆਏ ਹਨ ਜੋ ਕਵੀ ਜੀ ਨੇ ਫੇਰ ਗੁ: ਪ੍ਰ: ਸੂਰਜ ਵਿਚ ਲਿਖੇ ਹਨ। ਇਨ੍ਹਾਂ ਦਾ ਕੁਛਕ ਬਹੁ ਪਤਾ ਏਥੇ ਦੇਂਦੇ ਹਾਂ। ਗੁ: ਪ੍ਰ: ਸੂ: ਦੇ ਤੇ ਰਾਮਾਯਣ ਦੇ ਪਤੇ, ਹਰ ਛੰਦ ਦੀ ਪਹਿਲੀ ਤੁਕ ਦੇ ਸਾਹਮਣੇ ਹਨ:–

ਨੰ:	ਛੰਦ ਦੀ ਪਹਿਲੀ ਸਤਰ	ਛੰਦ ਦਾ ਪਤਾ ਰਾਮਾਯਣ ਵਿਚ	ਛੰਦ ਦਾ ਪਤਾ ਗੁ: ਪ੍ਰ: ਸੂ: ਵਿਚ
੧.	ਸਭੈ ਗੁਨ ਪੂਰ ਭਰਪੂਰ ਭਯੋ ਅਗੁਨਨਿ ਕਾਮ ਕ੍ਰੋਧ ਕੁਰ ਹੁੰ ਕੀ ਬਿੱਧਤਾ ਫਰਦ ਕੀ।	ਬਾਲ ਕਾਂਡ ਸਰਗ ੭੭ ਅੰਕ ੧੯ ਤੇ ਉਤਰ ਕਾਂਡ ਸਰਗ ੧੨੧ ਅੰਕ ੫੦	ਨਾ:ਪ੍ਰ: ਧਿ: ੫੭ ਅੰਕ ੧੧੨ ਤੇ ਗੁ: ਪ੍ਰ: ਸੂ: ਰਾਸ ੧੦ ਅੰਸੂ ੧ ਅੰਕ ੧੩
੨.	ਦਲ ਦਿਲੀਏਸ਼ ਅਦਲੇਸ਼ ਦੋਊ ਮਿਲ ਧਾਏ, ਧੁਰਵਾ ਸੇ ਧੌਂਸਾ ਕੀ ਧੁੰਕਾਰ ਉਠੈ ਘੋਰ ਘੋਰ।	ਅਯੁੱਧ੍ਯਾ ਕਾਂਡ ਸਰਗ ੧੩੩ ਅੰਕ ੧੫	ਗੁ: ਪ੍ਰ: ਸੂ: ਰਾ: ੬ ਅੰਸੂ ੧ ਅੰਕ ੧੩ ਤੇ ਰੁਤ ੬ ਅੰਸੂ ੧੯ ਅੰਕ ੨੧
੩.	ਛਾਇ ਜਾਤੀ ਏਕਤਾ ਅਨੇਕਤਾ ਬਿਲਾਇ ਜਾਤੀ, ਧਾਇ ਜਾਤੀ ਕੁਚਿਲਤਾ ਕਤੇਬਨ ਕੁਰਾਨ ਕੀ।	ਆਰੰਨ ਕਾਂਡ ਸਰਗ ੧ ਅੰਕ ੩ ਤੇ ਉਤਰ ਕਾਂਡ ਸਰਗ ੧੨੧ ਅੰਕ ੪੭	ਰੁਤ ੫ ਅੰਸੂ ੫੨ ਅੰਕ ੨੭
੪.	ਰਾਮ ਛੱਤ੍ਰ ਬੰਧ ਪਰ ਰਾਮ ਦਸਕੰਧ ਪਰ ਰਾਮ ਜਰਾਸੰਧ ਪਰ ਤ੍ਯੋਂ ਜਯੋਂ ਨਰ ਸਿੰਘ ਹੈਂ।	ਸੁੰਦਰ ਕਾਂਡ ਸਰਗ ੧ ਅੰਕ ੬ ਤੇ ਉਤਰ ਕਾਂਡ ਸਰਗ ੧੨੧ ਅੰਕ ੪੯	ਰੁਤ ੫ ਅੰਸੂ ੫੨ ਅੰਕ ੨੯
੫.	ਬੰਦਨਾਂ ਕੋ ਲੇਤਿ ਹੀ ਅਬੰਦਤਾ ਕੋ ਦੇਤਿ ਜਨ, ਪ੍ਰੀਤ ਲੇਤਿ ਦੇਤਿ ਹੈਂ ਪ੍ਰਤੀਤ ਸੁਖ ਸੇਤ ਹੈਂ।	ਲੰਕਾ ਕਾਂਡ ਸਰਗ ੧ ਅੰਕ ੨	ਨਾ: ਪ੍ਰ: ਉ: ਧਿ: ੫੭ ਅੰਕ ੧੧੩ ਤੇ ਗੁ: ਪ੍ਰ: ਸੂ: ਰਾ: ੬ ਅੰਸੂ ੧ ਅੰਕ ੩

ਨੰ.	ਛੰਦ ਦੀ ਪਹਿਲੀ ਸਤਰ	ਛੰਦ ਦਾ ਪਤਾ ਰਾਮਾਯਣ ਵਿਚ	ਛੰਦ ਦਾ ਪਤਾ ਗੁ: ਪ੍ਰ: ਸੂ: ਵਿਚ
੬.	ਨਿਕਸਤਿ ਮਜ਼ਾਨ ਤੇ ਹੀ ਛਟਾ ਘਨ ਮਜ਼ਾਨ ਤੇ ਹੀ ਕਾਲ ਜੀਹ ਲਹਿ ਲਹਿ ਹੋਇ ਰਹੀ ਹਲਿ ਹਲਿ।	ਲੰਕਾ ਕਾਂਡ ਸਰਗ ੧ ਅੰਕ ੫	ਰੁ: ੫ ਅੰਸੂ ੫੧ ਅੰਕ ੩੫ ਤੇ ਗਰਬ ਗੰਜਨੀ ਦਾ ਆਦਿ।
੭.	ਆਦਿ ਤਿਮਰਲੰਗ ਤੇ ਅਨੇਕ ਪਾਤ-ਸ਼ਾਹ ਭਏ ਕੇਤੀ ਕੁਲ ਬੀਤ ਗਈ ਅਮਲ ਚਲਾਇ ਕੈ।	ਉਤਰ ਕਾਂਡ ਸਰਗ ੧ ਅੰਕ ੫ ਤੇ ਉਤਰ ਕਾਂਡ ਸਰਗ ੧੨੧ ਅੰਕ ੪੬	ਰਾਸ ੭ ਅੰਸੂ ੧ ਅੰਕ ੧੩
੮.	ਤੇ ਸੋ ਨਹੀਂ ਦਾਤਾ ਕੋਊ ਮੋ ਸੋ ਨਾਂ ਭਿਖਾਰੀ ਦੀਨ ਤੇ ਸੋ ਨਾ ਦਿਆਲ ਦੁਖੀ ਮੋ ਸੋ ਨਾ ਅਲਾਈਏ।	ਉਤਰ ਕਾਂਡ ਸਰਗ ੧੨੧ ਅੰਕ ੫੧	ਨਾ: ਪ੍ਰ: ਪੁ: ਧਿ: ੧ ਅੰਕ ੨੭ ਤੇ ਗੁ: ਪ੍ਰ: ਸੂ: ਐਨ ੨ ਅੰਸੂ ੩੬ ਅੰਕ ੩੩
੯.	ਪੰਜਰ ਤੁਫੰਗ ਜਮਧਰ ਜੰਗ ਜਾਲਮੀਕ ਜ੍ਵਾਲਾ ਜਾਲ ਜਾਗਤੀ ਜੰਜੂਰਨ ਜੰਜੋਲ ਕੀ।	ਬਾਲ ਕਾਂਡ ਸਰਗ ੬ ਅੰਕ ੧	ਰੁ: ੧ ਅੰਸੂ ੩੭ ਅੰਕ ੩੯

ਪਿੱਛੇ ਦਿੱਤੇ ਕੁਲ ਦੇ ਹਾਲਾਤ ਤੇ ਛੰਦਾਂ ਦੇ ਮੇਲ ਤੋਂ ਅਸੀਂ ਇਸ ਸਿੱਟੇ ਤੇ ਅੱਪੜੇ ਕਿ ਕਵੀ ਜੀ ਆਪਣੇ ਪਹਿਲੇ ਲਿਖੇ ਛੰਦਾਂ ਨੂੰ ਮਗਰਲੇ ਗ੍ਰੰਥਾਂ ਵਿਚ ਵਰਤ ਲੈਂਦੇ ਸਨ ਇਸ ਲਈ ਜੋ ਸਮਾਂ ਕਵੀ ਜੀ ਦਾ ਭਾਸਦਾ ਹੈ ਕਿ ਤਦੋਂ ਕੋਈ ਗ੍ਰੰਥ ਨਹੀਂ ਲਿਖਿਆ ਗਿਆ ਓਦੋਂ ਕਵੀ ਜੀ ਸਮੇਂ ਸਮੇਂ ਸਿਰ ਗੁਰੂ ਜਸ ਲਿਖਦੇ, ਸਮੱਸਯਾ ਪੂਰਤੀਆਂ ਕਰਦੇ, ਦਰਬਾਰਾਂ ਵਿਚ ਉਚਾਰਿਆ ਕਰਦੇ ਤੇ ਉਨ੍ਹਾਂ ਛੰਦਾਂ ਨੂੰ ਫਿਰ ਗ੍ਰੰਥਾਂ ਵਿਚ ਵਰਤ ਲਿਆ ਕਰਦੇ ਸਨ।

ਕਵੀ ਜੀ ਦਾ ਰਾਮਾਯਣ ਨਾਲ ਕੇਵਲ ਅਨੁਵਾਦ ਕਰਨ ਦਾ ਹੀ ਸੰਬੰਧ ਸੀ ਜੋ ਉਨ੍ਹਾਂ ਦੇ ਲਿਖੇ ਤੋਂ ਸਹੀ ਹੋ ਜਾਂਦਾ ਹੈ। ਦੇਖੋ ਬਾਲ ਕਾਂਡ ਦੇ ਸਰਗ ੩ ਦਾ ਪਹਿਲਾ ਛੰਦ:—

ਦੂਖਨ ਔ ਭੂਖਨ ਸਮ੍ਹਾਰ ਨ ਉਚਾਰ ਕਰੋਂ, ਆਪਨੀ ਉਕਤਿ ਨਾ ਯੁਕਤਿ ਬਿਸਤਰਿ ਹੌਂ।
ਬਾਲਮੀਕ ਬਦਨ ਤੇ ਬਰਨ ਬਨੇ ਹੈਂ ਬਰ, ਬਰਨ ਬਿਚਾਰਿ ਸੋਈ ਭਾਖਾ ਮੈਂ ਸੁਧਰਿ ਹੌਂ।
ਕਰਨੋਂ ਅਸ਼ੇਸ਼ ਪਦ ਆਇ ਹੈ ਬਿਸ਼ੇਸ਼ ਕਿਤ, ਤਉ ਤਾਂ ਕੋ ਦੋਸ਼ ਗੁਨ ਤਹਾਂ ਅਨੁਸਰਿ ਹੌਂ।
ਸਿਸੇ ਕੋ ਪ੍ਰਸ਼ਨ ਗੁਨੀ ਆਦਿ ਕਵਿ ਹੂੰ ਪੇ ਕਹੈ,ਮੇਰੀ ਮਤਿ ਥੋਰੀ ਛਿਮਾ ਜਾਚਿਬੋਈ ਕਰਿ ਹੌਂ।

ਫਿਰ—ਬਾਲਮੀਕ ਮੁਨਿ ਕੀ ਕ੍ਰਿੱਤ, ਸਰਬ ਜਥਾਰਥ ਜਾਨਿ।
ਜਯੋਂ ਬੀਤੀ ਬਰਨੀ ਤਥਾ, ਬਾਧ ਨ ਘਾਟ ਪਛਾਨ ॥ ੧੪ ॥
ਮਨ ਕੀ ਉਕਤਿ ਬਨਾਇਕੇ, ਨਹਿੰ ਕੀਨੋਂ ਇਤਿਹਾਸ।
ਬੋਲਨਾਦਿ ਤੇ ਜਿਮ ਕ੍ਰਿਯਾ, ਜਥਾ ਜੋਗ ਪਰਕਾਸ਼ ॥ ੧੫ ॥

ਪੁਨਾ:—ਮੁਨਿ ਕੋ ਕਹਜੋ ਨ ਛੋਰਿਓ ਔਰ ਨਹੀਂ ਵਧਿ ਪਾਇ।
ਸਰਬ ਜਥਾਰਥ ਜਾਨੀਏ ਸਾਚ ਭਈ ਜਿਸ ਭਾਇ ॥ ੧੮ ॥ [ਬਾਲ ਕਾ. ਸ: ੭੭

ਜਿਸ ਤੋਂ ਪਤਾ ਲੱਗਾ ਕਿ ਆਪ ਕੇਵਲ ਅਨੁਵਾਦ ਕਰਤਾ ਹੀ ਹਨ। ਅਤੇ ਏਸ ਗ੍ਰੰਥ ਵਿਚ ਜਿੰਨੇ ਸੰਸੇ ਉਠ ਸਕਦੇ ਹਨ, ਉਹਨਾਂ ਦੀ ਜ਼ਿੰਮੇਵਾਰੀ ਨਹੀਂ ਲੈਂਦੇ, ਉਹ ਵਾਲਮੀਕ ਦੇ ਸਿਰ ਹੀ ਯੋਗਤਾ ਪੂਰਬਕ ਧਰਦੇ ਹਨ।ਇਹ ਗਲ ਬੜੀ ਸ਼ਲਾਘਾ ਵਾਲੀ ਹੈ ਕਿ ਜੇ ਸੰਸਕ੍ਰਿਤ ਮੂਲ ਨਾਲ ਆਪ ਦੇ ਅਨੁਵਾਦ ਦਾ ਮੁਕਾਬਲਾ ਕਰੀਏ ਤਾਂ ਸੰਸਕ੍ਰਿਤ ਮੂਲ ਦਾ ਅਨੁਵਾਦ ਠੀਕ ਠੀਕ ਹੈ, ਛੰਦਾ ਬੰਦੀ ਤਰਜਮੇ ਵਿਚ ਜੋ ਕਿਤੇ ਕਿਤੇ ਮਜਬੂਰੀ ਖੁੱਲ੍ਹ ਲੈਣੀ ਪੈਂਦੀ ਹੈ ਉਸ ਤੋਂ ਵੱਧ ਕਵੀ ਜੀ ਲੈਂਦੇ ਦਿੱਸ ਨਹੀਂ ਪੈਂਦੇ। ਫਿਰ ਇਕ ਸੰਸਾ ਕੀਤਾ ਜਾ ਸਕਦਾ ਹੈ ਕਿ ਮੁਤਰੱਜਮ ਤਰਜਮਾ ਕੀਤੀ ਪੁਸਤਕ ਵਿਚ ਆਏ 'ਦੇਵ' ਨੂੰ ਆਪਣਾ ਇਸ਼ਟ ਦੇਵ ਮੰਨਦਾ ਹੈ? ਇਹ ਸੰਭਾਵਨਾ ਠੀਕ ਨਹੀਂ*। ਚਾਹੇ ਅਨਜਾਣ ਐਸੀਆਂ ਤੁਕਾਂ ਪੜ੍ਹ ਕੇ 'ਕਵੀ ਹਾਥ ਜੋਰਿ ਬਿਨਤੀ ਕਰਤਿ ਚਾਹਤਿ ਚਿਤ ਰਘੁਪਤਿ ਦਰਸ ਖਜਾਲ ਕਰ ਸਕਦੇ ਹਨ ਕਿ ਕਵੀ ਜੀ ਦੀ ਇਸ਼ਟਪਤੀ ਦਾ ਸੂਚਕ ਹੈ, ਪਰ ਦੀਰਘ ਖੋਜ ਇਸ ਸਿੱਟੇ ਤੋਂ ਰਤਾ ਹੋਰ ਅਗੇਰੇ ਲੈ ਜਾਂਦੀ ਹੈ। ਤਰਜਮਾ ਕਰ ਰਹੇ ਹਨ ਬਾਲਮੀਕੀਰਾਮਾਯਣਦਾ ਤੇ ਉਸਵਿਚ ਛੰਦ ਦੇਂਦੇ ਹਨਅਪਣੇ ਦਸੇ ਗੁਰੂਸਾਹਿਬਾਂ ਦੀ ਉਸਤਤੀ ਦੇ ਜੋ ਉੱਵ ਅਪ੍ਰਸੰਗਕ ਬਾਤ ਹੈ, ਪਰ ਕਵੀ ਜੀ ਇਸ ਵਾਸਤੇ ਦੇ ਰਹੇ ਹਨ ਕਿ ਓਹ ਅਪਣੀ ਇਸ਼ਟਪਤੀ ਨੂੰ ਸੂਚਨ ਕਰੀ ਜਾਣ ਤੇ ਦਿਲ ਵਿਚ ਇਹ ਲਗਨ ਹੈ ਕਿ ਰਾਮ ਉਪਾਸ਼ਕ ਜੋ ਇਸ ਨੂੰ ਪੜ੍ਹਨਗੇ ਉਹ ਨਾਲ ਹੀ ਦਸਾਂ ਪਾਤਸ਼ਾਹੀਆਂ ਦੇ ਨਾਮ ਗੁਣਾਂ ਤੇ ਅਵਤਾਰਤਾ ਤੋਂ ਜਾਣੂ ਹੋ ਜਾਣਗੇ ਤੇ ਉਨ੍ਹਾਂ ਨੂੰ ਕ੍ਰਿਤੱਗਜਤਾ ਸਫੁਰਣ ਹੋਵੇਗੀ ਜੈਸਾ ਕਿ ਉਨ੍ਹਾਂ ਦੇ ਅਪਣੇ ਖਜਾਲ ਰਾਮਾਯਾਣ ਵਿਚ ਸਫੁਟ ਆਉਂਦੇ ਹਨ:—

ਸੋਰਠਾ ॥ ਹਿੰਦੁ ਜਨਮ ਹੁਇ ਜੌਨ, ਗੁਰ ਉਪਕਾਰ ਨ ਲਖਿ ਭਜੇ।
ਅਧਮ ਕ੍ਰਿਤਘਨੀ ਕੌਨ, ਤਿਸ ਤੇ ਪਰੇ ਬਿਚਾਰੀਏ? [ਬੰ: ਕਾਂਡ ਸ: ੧

ਐਉਂ ਰਾਮਾਯਣ ਲਿਖਕੇ ਵੀ ਕਵੀ ਨੇ ਆਪਣੇ ਗੁਰੂ ਸਾਹਿਬਾਂ ਦੀ ਕੀਰਤੀ ਫੈਲਾਈ ਹੈ, ਏਹ ਉਸ ਸਮੇਂ ਤੇ ਉਸ ਪ੍ਰਭਾਵ ਵਿਚ, ਜੋ ਕੇਵਲ ਸੀ,ਕਵੀ ਜੀ ਆਪਣੇ ਖਿਆਲ ਮੁਜਬ ਆਪਣੇ ਇਸ਼ਟ ਦੇਵ ਜੀ ਸੇਵਾ ਕਰ ਰਹੇ ਹਨ। ਫਿਰ ਵੀਚਾਰ ਦੀ ਇਕ ਗਲ ਇਹ ਵੀ ਹੈ ਕਿ ਵਾਲਮੀਕੀ ਰਾਮਾਯਣ ਦੇ ਸ਼ੁਰੂ ਵਿਚ ਬਾਲਮੀਕ ਨਾਰਦ ਨੂੰ ਸ਼ੁਭ ਗੁਣਾਂਲੰਕ੍ਰਿਤ ਕਿਸੇ ਪੁਰਖ ਦਾ ਪਤਾ ਪੁੱਛ ਰਿਹਾ ਹੈ ਤੇ ਉਸ ਨੂੰ 'ਰਾਮ' ਜੀ ਦਾ ਨਾਮ ਦੱਸਿਆ ਗਿਆ ਹੈ। ਯਥਾ:—

ਪ੍ਰਸ਼ਨ ਬਾਲਮੀਕ ਦਾ:—ਭਜੋ ਕਿਸ ਕਾਲ ਮੈਂ ਬਿਸਾਲ ਗੁਣਵਾਨ ਕੌਣ? ਸਭ ਪੈ ਕ੍ਰਿਪਾਲ
ਬਲਵਾਨ ਸ਼ਾਂਤਿ ਆਤਮਾਂ। ਦ੍ਰਿੜ ਬ੍ਰਤ, ਸੱਤਜ ਵਾਕ, ਕ੍ਰੋਧ ਜਿਤੁ, ਦ੍ਰਯੀਵਾਨ, ਏਕ
ਪ੍ਰਿਯ ਦਾਸਨ ਮਹਾਨ ਹੁਇ ਧ੍ਰਮਾਤਮਾਂ। ਸਦਾ ਅਨੁਸੂਯਕ ਸਮੱਰਥ ਵਿਦ੍ਵਾਨ ਸਰਬ,
ਮਨ ਵਸੀਕਾਰ ਜੋ ਕ੍ਰਿਤੱਗਜ ਹੁਇ ਮਹਾਤਮਾਂ। ਹੋਸ ਹੂੰ ਕੋ ਜੇਸ਼ ਕਰੇ ਮੁਰਾਮੁਰ ਭਾਜੈਂ

*ਕਿਸੇ ਪਸਤਕ ਦਾ ਅਨੁਵਾਦ ਕਰਨਾ ਇਸ਼ਟਪਤੀ ਦਾ ਸੂਚਕ ਨਹੀਂ ਹੁੰਦਾ। ਰਾਮਾਯਣ, ਆਤਮ ਪੁਰਾਣ, ਅਮਰ ਕੋਸ਼ ਆਦਿਕ ਦੇ ਅਨੁਵਾਦ ਕਰਨੇ ਵਿਦਯਾ ਪ੍ਰਚਾਰ ਦੇ ਮਨੋਰਥ ਲਈ ਹਨ। ਜੈਸਾ ਕਿ ਸ੍ਰੀ ਕਲਗੀਧਰ ਜੀ ਨੇ ਅਪਣੇ ਹਜ਼ੂਰ ਮਹਾਂਭਾਰਤ ਆਦਿਕ ਅਨੁਵਾਦ ਕਰਾਏ ਸਨ।

ਰਣ, ਐਸੋ ਕ੍ਰਿਤ ਹੋਇ ਸੋ ਬਤਾਓ ਰਿਖੀ ਸਾਤਮਾਂ ॥ ੨੦ ॥

ਉੱਤਰ ਨਾਰਦ ਦਾ:—ਤਿਨ ਸਭ ਗੁਣਨਿ ਸਮੇਤ ਜੋ ਨਰਵਰ ਸੋ ਕਹਿਤ ਹੌਂ।

ਇਖਾਕ ਵੰਸ ਨ੍ਰਿਪ ਜੇਤ 'ਰਾਮ' ਨਾਮ ਜਗ ਮਹਿੰ ਬਿਦਤ ॥ [ਬਾਲਕਾਂਡਸ ੧-੨੦ ੨੪

ਇਸ ਤੋਂ ਰਾਮ ਚੰਦ੍ਰ ਜੀ ਗੁਣ ਸਪੰਨ ਮਹਾਂ ਪੁਰਖ ਹੋਏ, ਪਰ ਜੇ ਉਪਾਸਕਾਂ ਦੀ ਵੱਧ ਤੋਂ ਵੱਧ ਸ਼ਰਧਾ ਲਈਏ ਤਾਂ ਓਹ ਆਪ ਜੀ ਨੂੰ ਵਿਸ਼ਨੂੰ ਦਾ ਅਵਤਾਰ ਕਹਿੰਦੇ ਹਨ। ਪਰ ਕਵੀ ਜੀ ਇਸੇ ਰਾਮਾਯਣ ਵਿਚ ਆਪਣੇ ਇਸ਼ਟ ਦੇਵ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ 'ਬ੍ਰਹਮ' ਦਾ ਅਵਤਾਰ ਚੱਸ ਰਹੇ ਹਨ। ਯਥਾ:—

ਸ਼੍ਰੀ ਗੁਰੂ ਨਾਨਕ ਅਨੂਪ ਬ੍ਰਹਮ ਰੂਪ ਭਏ, ਅੰਗਦ ਅਮਰ ਗੁਰੂ ਰਾਮਦਾਸ ਦੇਖ ਹਰਿ।
[ਬ ਛ ਕਾਂਡ ਸਰਗ ੧ ਅੰਕ ੩,

ਨਿਰੰਕਾਰ ਆਕਾਰ ਗੁਰੂ ਨਾਨਕ ਜਗ ਹੋਯੋ। [ਅਰੰਨ ਕਾਂਡ ਸਰਗ ੧ ਅੰਕ ੨,

ਬੇਦ ਬੇਦ ਬਿਨ ਭੇਦ ਕੇ ਬਦਤੇ ਜਿਹ ਨਿਰੰਕਾਰ॥ ਜਗ ਉਧਾਰਿਬੇ ਹੇਤ ਸੋ
ਸ਼੍ਰੀ ਨਾਨਕ ਆਕਾਰ॥ ੨॥ [ਕ੍ਰਿਸ਼ਨਾਵਤਾਰ ਕਾਂਡ ਸਰਗ ੧

ਸੋ ਇਸ਼ਟ ਪਤੀ ਦੇ ਅਸੂਲ ਮੁਜਬ, ਨਿੰਦਾ ਨਹੀਂ ਕਰੀਦੀ, ਆਪਣੇ ਇਸ਼ਟ ਨੂੰ ਉਚੇਰਾ ਦੱਸੀਦਾ ਹੈ, ਦੂਜੇ ਇਸ਼ਟ ਨੂੰ ਸਨਮਾਨ ਯੋਗ ਤੇ ਉੱਚਾ ਕਹਿਕੇ ਵੀ ਆਪਣੇ ਇਸ਼ਟ ਦੀ ਤੁਲਤਾ ਨਹੀਂ ਦੇਈਦੀ। ਕਵੀ ਜੀ ਇੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਬ੍ਰਹਮ ਦਾ ਅਵਿਤਾਰ ਦੱਸਕੇ ਉਹਨਾਂ ਨੂੰ ਸ਼੍ਰੀ ਰਾਮਚੰਦ੍ਰ ਆਦਿ ਸਭ ਤੋਂ ਉੱਚਾ ਸਿੱਧ ਕਰ ਰਹੇ ਹਨ।

ਇਕ ਹੋਰ ਸ਼ੈ ਕਵੀ ਜੀ ਦੀ ਕਾਬਲੀਅਤ ਬਾਬਤ ਰਾਮਾਯਣ ਤੋਂ ਸੂਚਤ ਹੁੰਦੀ ਹੈ ਕਿ ਆਪ ਬਾਲਮੀਕ ਵਿਚ ਆਖੇਪਾਂ ਦੇ ਗਯਾਤਾ ਹਨ। ਆਖੇਪ ਪਛਾਣਨੇ ਚੰਗੀ ਵਿਵੇਕ ਬੁੱਧੀ ਦਾ ਕੰਮ ਹੈ। ਆਪ ਆਖੇਪਾਂ ਨੂੰ ਕੱਢਦੇ ਨਹੀਂ, ਉਹਨਾਂ ਬਾਬਤ ਐਉਂ ਕਹਿੰਦੇ ਹਨ:—

ਦੋਹਰਾ—ਆਗੇ ਪੰਚ ਜਿ ਸਰਗ ਹੈਂ ਬਾਲਮੀਕ ਕ੍ਰਿਤ ਨਾਂਹਿ॥
ਕਿਸੂ ਔਰ ਨੇ ਕਰੇ ਹੈਂ ਲਿਖ ਦੀਨੇ ਇਸ ਮਾਂਹਿ॥ ੧॥
ਲਿਖੇ ਰਮਾਯਣ ਕੇ ਬਿਖੇ ਯਾ ਤੇ ਮੈਂ ਮਨ ਜਾਨਿ॥
ਕਰੌਂ ਬਨਾਵਨ ਛੰਦ ਮੈਂ ਸ਼ੋਭਾ ਸੁਨਹੁ ਸੁਜਾਨ॥ ੨॥ [ਉਤਰ ਕਾ: ਸ: ੨੪
ਪੰਚ ਸਰਗ ਪੂਰਨ ਕਰੇ ਆਨ ਬਨਾਏ ਜੋਇ॥
ਬਾਲਮੀਕ ਕੀ ਕ੍ਰਿੱਤ ਅਬ ਕਰਿ ਹੌਂ ਛੰਦ ਪਰੋਇ॥ [ਉਤਰ ਕਾ: ਸ: ੨੯

ਫਿਰ ਇਸੇ ਕਾਂਡ ਦੇ ੪੩ ਸਰਗ ਦੇ ਆਦਿ ਵਿਚ ਲਿਖਦੇ ਹਨ:—

ਪੰਚ ਸਰਗ ਆਗੇ ਅਬੈ ਬਾਲਮੀਕ ਕ੍ਰਿਤ ਨਾਂਹਿ॥
ਅਪਰ ਕਿਸੂ ਨੇ ਮਨ ਉਕਤ ਕਰੇ ਧਰੇ ਇਸ ਮਾਂਹਿ॥ ੧॥

ਫਿਰ ਜਿੱਥੇ ਇਹ ਪੰਜੇ ਸਰਗ ਸਮਾਪਤ ਹੁੰਦੇ ਹਨ:—

ਪੰਚ ਸਰਗ ਏ ਔਰ ਕੇ ਬਾਲਮੀਕ ਕ੍ਰਿਤ ਨਾਂਹਿ॥
ਕਰੀ ਛੰਦ ਬੰਦੀ ਤਿਨੈ ਜਾਨ ਗ੍ਰੰਥ ਕੇ ਮਾਂਹਿ॥ ੧॥ [ਉਤਰ ਕਾ: ਸ: ੭੯

੭੦ ਸਰਗ ਤੇ ੭੨ ਬਾਬਤ ਆਪ ਲਿਖਦੇ ਹਨ:—

ਅਪਰ ਸਰਗ ਏ ਔਰ ਕੇ ਕਰੈ ਹੁਏ ਪਹਿਚਾਨ॥
ਬਾਲਮੀਕ ਕੀ ਕ੍ਰਿਤੀ ਨਹਿੰ ਅਨਬਨ ਕਰੀ ਬਖਾਨ॥ ੧॥ [ਸਰਗ ੭੦
ਇਹ ਦੂ ਸਰਗ ਸੁ ਵਹਿਰਿ ਕੇ ਕਰੈ ਕਿਸੀ ਨੇ ਜਾਨਿ॥ ੫੫॥ [ਸਰਗ ੭੨

ਸਾਰੇ ਸਰਗ ਆਖੇਪਕ ਐਉਂ ਗਿਣੇ ਹਨ:—

ਦਸ ਪ੍ਰੁਰਬਲੇ ਸਰਗ ਹੈਂ ਇਹ ਦੂ ਕੀਨ ਬਖਾਨਿ॥
ਦ੍ਵਾਦਸ਼ ਕੀਨੇ ਆਨ ਕੇ ਪੰਡਤਿ ਲੇਹੁ ਪਛਾਨ॥ ੧॥ [ਸਰਗ ੭੨

ਹ. ਆਤਮ ਪੁਰਾਣ ਦਾ ਟੀਕਾ।

ਕਵੀ ਜੀ ਗੁਰ ਪ੍ਰਤਾਪ ਸੂਰਜ ਗ੍ਰੰਥ ਰਾਸ ੧ ਅੰਸੁ ੫ ਵਿਚ ਦੱਸਦੇ ਹਨ ਕਿ ਰਾਮਾਯਣ ਦੇ ਟੀਕੇ ਮਗਰੋਂ ਮੈਂ ਆਤਮ ਪੁਰਾਣ ਦਾ ਟੀਕਾ ਕੀਤਾ ਹੈ। ਗ਼ਾਲਬਨ ਇਹ ਰਚਨਾ ੧੮੯੧ ਦੀ ਹੈ। ਆਤਮ ਪੁਰਾਣ ਸੰਸਕ੍ਰਿਤ ਦਾ ਗ੍ਰੰਥ ਹੈ, ਇਹ ਇਕ ਤਰ੍ਹਾਂ ਉਪਨਿਸ਼ਦਾਂ ਦਾ ਸੰਚਯ ਹੈ ਤੇ ਵੇਦਾਂਤ ਵਿਦ੍ਯਾ ਦਾ ਇਕ ਮੂਲਕ ਗ੍ਰੰਥ ਮੰਨਿਆਂ ਜਾਂਦਾ ਹੈ। ਕਵੀ ਜੀ ਦਾ ਟੀਕਾ ਕੀਤਾ ਇਹ ਗ੍ਰੰਥ ਮਿਲਿਆ ਨਹੀਂ। ਅਸਾਂ ਜਿੱਥੋਂ ਜਿੱਥੋਂ ਟੋਲ ਕੀਤੀ ਹੈ ਪਤਾ ਇਹੋ ਲਗਦਾ ਹੈ ਕਿ ਹੈ ਨਹੀਂ। ਹੋ ਸਕਦਾ ਹੈ ਕਿ ਇਹ ਇੱਕੋ ਕਾਪੀ ਲਿਖੀ ਗਈ ਤੇ ਹੋਰ ਉਤਾਰੇ ਨਹੀਂ ਹੋਏ ਤੇ ਕਵੀ ਜੀ ਦਾ ਸੰਚਯ ਵੈਰਾਨ ਹੋਣ ਨਾਲ ਇਹ ਬੀ ਗੁੰਮ ਹੋ ਗਿਆ। ਹੋ ਸਕਦਾ ਹੈ ਕਿ ਕਿਤੇ ਇਸ ਦਾ ਉਤਾਰਾ ਕੋਈ ਹੋਵੇ* ਤੇ ਅਜੇ ਕਿਸੇ ਸਾਂਭਵੇਂ ਥਾਂ ਯਾਂ ਕਿਸੇ ਅਗਜਾਤ ਲੁਕਵੇਂ ਥਾਂ ਪਿਆ ਹੋਵੇ। ਪੂੰਜੂ ਭਾਲ ਕਰਦਿਆਂ ਸਾਨੂੰ ਇਸ ਦਾ ਇਕ ਨਮੂਨਾ ਮਾਤ੍ਰ ਮਿਲ ਗਿਆ ਹੈ ਜੋ ਇਸ ਗਲ ਦਾ ਸੂਚਕ ਹੈ ਕਿ ਅਸਲ ਤੋਂ ਉਤਾਰਾ ਬੀ ਹੋਯਾ ਹੈ। ਇਹ ਸ਼ੇਤਾ-ਸ਼ੂਤਰ ਉਪਨਿਖਧ ਦੇ ਕੁਛ ਹਿੱਸੇ ਦਾ ਟੀਕਾ ਹੈ। ਹੇਠਾਂ ਅਸੀਂ ਇਹ ਨਮੂਨਾ ਇਸ ਲਈ ਦੇਂਦੇ ਹਾਂ ਕਿ ਪਾਠਕਾਂ ਪਾਸ ਘੱਟ ਤੋਂ ਘੱਟ ਕਵੀ ਜੀ ਦੇ ਨਸਰ ਵਿਚ ਕੀਤੇ ਟੀਕੇ ਦਾ ਨਮੂਨਾ ਰਹਿ ਜਾਵੇ ਤੇ ਸ਼ਾਯਦ ਕਦੇ ਪੁਸਤਕ ਲੱਭ ਪੈਣ ਤੇ ਸਿਆਣ ਕਰਨ ਵਿਚ ਸਹਾਈ ਹੋਵੇ:—

"ਜਾਂ ਕਾਲ ਮੋਂ ਬ੍ਰਹਮ ਸੋਂ ਤਦਗਤਿ ਹੋਣੇ ਸੋ ਪ੍ਰਵਿਰਤੇ, ਚਾਹੀਯਤ ਹੈ ਜੋ ਸੁਇੱਛਤ ਬੈਠੇ, ਛਾਤੀ ਅਰ ਸਿਰ ਕੋ ਸੂਧੇ ਰਾਖੇ, ਅਰ ਸ਼ੀਰ ਕੇ ਅੰਗੋਂ ਕੋ ਹਿਲਾਵੈ ਨਹੀਂ, ਅਰ ਸੰਪੂਰਨ ਇੰਦ੍ਰੀਓਂ ਕਉ ਸਾਥ ਮਨ ਕੇ ਅਪਨੇ ਵਸ ਮੋਂ ਕਰਿ, ਸਾਥ ਬ੍ਰਹਮ ਕੇ ਜੋ ਮੱਧ ਛਿਦ੍ਰ ਮਨ ਕੇ ਹੈ ਤਦਿ ਗਤਿ ਹੋਵੈ ਅਰ ਸਮੁੰਦਰ ਸਮਾਨ ਜੋ ਭ੍ਰਮ ਭਯਾਨਕ ਬੀਚ ਮਨ ਕੇ ਉਪਜਤਿ ਹੈ ਬ੍ਰਹਮ ਰੂਪ ਨਾਵਕਾ ਸੋਂ ਵਾ ਸੋ ਪਾਰ ਹੋਵੈ। ਅਰ ਮਾਰਗ ਤਦਗਤਿ ਹੋਵਨੇ ਕਾ ਯਹਿ ਹੈ ਜੋ ਪਵਨ ਕੋ ਅਰੋਪਨ ਕਰੇ। ਅਰ ਅੰਤਹਕਰਨ ਕੀ ਬ੍ਰਿਤਿ ਅਰ ਇੰਦ੍ਰੀਆਂ ਕੋ ਇਕਾਗਰ ਰਖੈ, ਤਾਤਪਰਜ ਯਹ ਹੈ ਜੋ ਸਮ ਦਮ ਕਰੇ। ਅਰ ਨਿੰਦਾ ਕੋ ਵਸ ਕਰੇ ਅਰ ਦ੍ਰਿਸ਼ਟ ਅਵਰ ਠਵਰ ਨਾ ਕਰੇ। ਅਰ ਸ੍ਵਾਸ ਕੋ ਮਾਰਗ ਏਕ ਨਾਸਕਾ ਕੋ ਤੇ ਸਨੈ ਸਨੈ

*ਪਟਿਆਲੇ ਮਹਿੰਦ੍ਰਾ ਕਾਲਜ ਦੀ ਲਾਇਬ੍ਰੇਰੀ ਵਿਚ ਦੱਸ ਪਈ ਸੀ, ਪਰ ਉਥੇ ਬੀ ਨਹੀਂ ਇਹ ਮਿਲਿਆ, ਹੋ ਸਕਦਾ ਹੈ ਕਿਤੇ ਹੋਰਥੇ ਹੋਵੇ।

ਛੋੜੈ। ਅਰ ਮਾਰਗ ਮੁਖ ਕੇ ਤੇ ਸ੍ਵਾਸ ਕੋ ਨਾ ਨਿਕਾਸੈ। ਕਰਨ ਹਾਰਾ ਐਸੀ ਉਪਾਸਨਾਂ ਕਾ ਜੈਸੇ ਰਥ ਕੇ ਸਾਥ ਅਤਿ ਬਲੀ ਅਸ੍ਵ ਜੁਤੇ ਹੋਂ ਅਰੂੜ ਜੋ ਵਾ ਪਰ ਹੈਂ, ਸਾਥਿ ਅਤਿ ਪ੍ਰਕ੍ਰਮ ਕੇ ਵਾ ਕਉ ਮਾਰਗ ਲੈ ਜਾਤੇ ਹੈ। ਇਸੀ ਪ੍ਰਕਾਰ ਪਵਨ ਅਭ੍ਯਾਸੀ ਛੋੜਨ ਹਾਰ ਸ੍ਵਾਸ ਕਾ ਅਤੀ ਦ੍ਰਿੜ ਚਾਹੀਅਤਿ ਹੈ। ਜੋ ਵਾ ਕਉ ਮਨ ਟੇਢੇ ਮਾਰਗ ਨਾਂ ਲੈ ਜਾਵੇ। ਅਰ ਜਾ ਪ੍ਰਿਥਵੀ ਮੈਂ ਬੈਠੇ ਵਾ ਅਸਥਾਨ ਉਚ ਨੀਚ ਨਾ ਹੋਵੇ, ਅਰ ਕੁਹਥਰਾ ਨਾ ਹੋਵੇ, ਅਰ ਸੂਛਮ ਸੂਛਮ, ਪਖਾਨ ਅ ਦਿਕ ਨਾ ਹੋਵੈਂ, ਅਰ ਪ੍ਰਥਮੀ ਉਸਨ ਨਾ ਹੋਵੈ, ਅਰ ਗਰਦ ਆਦਿਕ ਨਾਂ ਹੋ, ਅਰ ਕਿਸੀ ਕਾ ਸ਼ਬਦ ਆਦਿਕ ਸ਼੍ਰਵਨੋ ਮੈ ਨਾ ਪਹੁਚੈ। ਅਰ ਮਾਰਗ ਮਨੁਖਾਦਿ ਕੋ ਨਾ ਹੋ। ਅਰ ਜਾਂ ਇਸਥਾਨ ਮੈਂ ਮਨ ਸੁਖ ਕੋ ਪਾਵੈ। ਅਰ ਜਾਂ ਇਸਥਾਨ ਕੋ ਦੇਖਣੇ ਤੇ ਨੇਤ੍ਰ ਦੁਖ ਨਾ ਪਾਵੈਂ। ਅਰ ਵਾ ਇਸਥਾਨ ਸੀਤ ਅਰ ਉਸਨ ਅਰ ਪਵਨ ਨਖਿਧ ਅਰ ਭੈ ਤੇ ਰਹਿਤ ਹੋ। ਅਰ ਸਰਬ ਪ੍ਰਕਾਰ ਤੇ ਇਸਥਾਨ ਰਖਜਾ ਕਾ ਹੋ। ਐਸੇ ਗ੍ਰਿਹ ਮੈ ਇਸਥਿਤ ਹੋ ਕਰਿ ਅਪਨੇ ਸਾਰੂਪ ਕੀ ਪ੍ਰਾਪਤੀ ਮੈ ਯਤਨ ਕਰੈ। ਲੱਖਣ ਪ੍ਰਗਟ ਹੋਨੇ ਬ੍ਰਹਮ ਅਵਸਥਾ ਕੇ ਉਪਰ ਮਨ ਜੋਗ ਅਭ੍ਯਾਸੀ ਕੇ ਯਹਿ ਹੈ। ਪ੍ਰਿਥਮ ਹੀ ਅਰੰਭ ਜੋਗ ਕੇ ਸੋ ਯਹਿ ਪਦਾਰਥ ਹੋਤਿ ਹੈ। ਕਬ ਹੀ ਭ੍ਰਾਵਨਾ ਵਾਕੀ ਮੈ ਕੁਹੀਰ ਸੀ ਦ੍ਰਿਸ਼ਟ ਪਰਤ ਹੈ। ਕਬ ਹੀ ਧੂਏ ਸੀ ਆਕਾਰ, ਅਰ ਕਬ ਹੀ ਸੂਰਜ ਸਾ ਪ੍ਰਕਾਸ਼ ਅਰ ਕਬ ਹੀ ਅਗਨੀ ਪ੍ਰਕਾਸ਼। ਅਰ ਕਬ ਹੀ ਜੈਸੇ ਪਵਨ ਚਲਤ ਹੈ ਅਰ ਕਬ ਹੀ ਉਸਨ ਕਾਲ ਸੀ ਨਿਸਾ ਅਰ ਕਬ ਹੀ ਪ੍ਰਕਾਸ਼ ਨਿਸਾਕਰ ਕਾ ਜੋ ਪੂਰਣਮਾ ਕੋ ਹੋਤ ਹੈ ਅਰ ਕਬ ਹੀ ਚਮਤਕਾਰ ਵਿਦ੍ਯੁਤ ਕਾ ਅਰ ਕਬ ਹੀ ਸੁੱਧਤਾ ਬਿਲਉਰ ਕੀ ਸੀ ਦੇਖਤ ਹੈ। ਅਰ ਅਸ਼ਟ ਅੰਗ ਜੋਗ ਕੇ ਹੈਂ ਤਾਂ ਸੋਂ ਪਾਂਚ ਆਗੈ ਬਰਨਨ ਭਏ। ਪ੍ਰਿਥਮ ਆਸਨ, ਦੁਤੀ ਪ੍ਰਾਣਾਯਾਮ, ਤ੍ਰਿਤੀ ਸਮ ਦਮ, ਚਤੁਰਥ ਅੰਤਹਕਰਨ ਅਰੋਧਤ, ਪੰਚਮ ਨਿੰਦ੍ਰਾ ਵਸ ਅਰ ਤੀਨ ਅਵਰ ਜੋ ਰਹੇ ਹੈਂ ਏਕ ਤਾਂ ਸੋਂ ਧਾਰਨਾ ਹੈ ਅਰ ਜੁਗਤਿ ਧਾਰਨਾ ਕੀ ਯਹਿ ਹੈ। ਤਦ ਯਥਾ ਪ੍ਰਥਮ ਪ੍ਰਿਥਵੀ ਕੇ ਰੂਪ ਕੋ ਯਥਾ ਸ਼ਾਸਤ੍ਰ ਮਨ ਮੈਂ ਧਾਰੈ ਅਰ ਨਿਸਚੈ ਤੇ ਪ੍ਰਿਥਵੀ ਰੂਪ ਆਪ ਹੀ ਕੋ ਜਾਨੈ ਤੈਸੇ ਹੀ ਆਪ ਰੂਪ ਯਥਾ ਸ਼ਾਸਤ੍ਰ ਮਨ ਮੈ ਧਾਰੈ ਅਰ ਆਪ ਹੀ ਕੋ ਆਪ ਰੂਪ ਜਾਨੈ। ਤਦ ਵਤ ਤੇਜ ਅਰ ਪਵਨ ਅਰ ਅਕਾਸ਼ ਇਨ ਕੀ ਧਾਰਨਾ ਕਰੈ ਅਰ ਜਬ ਪੰਚ ਭੂਤਾਤਮਿਕ ਰੂਪ ਆਪ ਹੀ ਭਇਆ ਵਾਕੋ ਰੋਗ ਅਰ ਜਰਾ ਨਹੀਂ ਹੋਤਿ, ਅਰ ਮ੍ਰਿਤੁ ਵਾਕੋ ਪ੍ਰਾਪਤਿ ਨਹੀਂ ਹੋਤਿ। ਜਾਂ ਤੇ ਜੋ ਸਰੀਰ ਵਾਕਾ ਜੋਗ ਅਗਨਿ ਭਯਾ ਹੈ। ਅਰ ਕਰਤਾ ਇਸ ਧਾਰਨਾ ਕਾ ਹਲਕਾ ਅਰ ਸੂਖਮ ਹੋਤ ਹੈ ਅਰ ਸਦਾ ਅਰੋਗ ਰਹਿਤ ਹੈ। ਅਰ ਮਨ ਵਾਂ ਕਾ ਕਹੀਂ ਜਾਤ ਨਹੀਂ ਅਰ ਮੁਖ ਵਾਂ ਕਾ ਪ੍ਰਕਾਸ਼ ਰੂਪ ਹੋਤ ਹੈ। ਅਰ ਸੁੰਦਰ ਸ਼ਬਦ ਹੋਤ ਹੈ। ਅਰ ਸਰੀਰ ਵਾਕੇ ਮੋ ਦੁਰਗੰਧ ਹੋਤਿ ਨਹੀਂ ਅਰ ਸੁਗੰਧਿ ਆਵਤਿ ਹੈ। ਮੂਤ੍ਰ ਅਰ ਮਲ ਗੁਹਜ ਇੰਦ੍ਰੀ ਕੀ ਵਾਕੋ ਸੂਖਮ ਹੋਤ ਹੈ। ਯਹਿ ਪਦਾਰਥ ਅਰੰਭ ਹੀ ਜੋਗ ਕੇ ਵਾ ਮੋ ਪ੍ਰਗਟ ਹੋਤ ਹੈ। ਜੈਸੇ ਸੁਫਟਕ ਜੋ ਮ੍ਰਿਤਕਾ ਮੋ ਆਛਾਦਿਤਿ ਹੈ ਅਰ ਪ੍ਰਕਾਸ਼ ਵਾਕਾ ਪ੍ਰਗਟ ਨਹੀਂ ਹੋਤ। ਜਬ ਵਾਕੋ ਸਬ ਮੋ ਸੁਧ ਕੀਜੀਐ ਤਬ ਪ੍ਰਕਾਸ਼ ਵਾਕਾ ਪ੍ਰਗਟ ਹੋਤ ਹੈ। ਇਸੀ ਪ੍ਰਕਾਰ ਜੀਵਾਤਮਾ ਜੋ ਕੇਵਲ ਪ੍ਰਕਾਸ਼ ਰੂਪ ਪਰਮਾਤਮਾ ਹੈ ਮ੍ਰਿਤਕਾ ਸਮਾਨ ਅਵਿੱਦ੍ਯਾ ਜੋ ਅਪਨੇ ਸਰੂਪ ਕੋ ਨਾਂ ਜਾਨਨਾ ਤਾਂਕੇ ਮੰਗ ਸੋਂ ਪ੍ਰਕਾਸ਼ ਵਾਕਾ ਨਹੀਂ ਦੇਖੀਅਤ। ਜਬ ਵਾਕੋ ਸਾਥ ਜਲ ਜੋਗ ਅਰ ਗਿਆਨ ਕੋ ਸੁਭ ਕੀਜੀਅਤਿ ਹੈ ਤਬ ਵਹਿ ਆਤਮਾ ਪ੍ਰਕਾਸ਼ ਪ੍ਰਗਟ ਹੋਤਿ ਹੈ। ਅਰ ਜਬ ਆਤਮਾ ਪ੍ਰਕਾਸ਼ ਪ੍ਰਕਾਸ਼ਤਿ ਭਇਆ

ਤਬ ਵਾ ਮੋ ਲੌਕਿਕ ਅਰ ਵੈਦਿਕ ਕਰਮ ਸਰਬ ਲੀਨ ਹੋਤਿ ਹੈਂ। ਅਰ ਹਰਖ ਸੋਗ ਤੇ ਰਹਿਤ ਵਾਕੋ ਕ੍ਰਿਯਾ ਕਛੁ ਕਰਨੀ ਰਹੀ ਨਹੀਂ। ਏਕ ਹੀ ਜੋ ਥਾ ਸੋ ਭਇਆ"।

ਇਤਿ ਸ੍ਰੋਤਾ ਸ੍ਰਤਰੋਪਨਿਖਧ ਦੁਤੀ ਖੰਡਃ।

ਕ. ਗੁਰ ਪ੍ਰਤਾਪ ਸੂਰਜ–ਅੱਗੇ ਆਵੇਗਾ।

੧੩. ਕਵੀ ਜੀ ਦੇ ਹੋਰ ਰੁਝੇਵੇਂ।

ਰਜਾਸਤ ਦੇ ਰੁਕਨ–ਆਮ ਹਾਲਤਾਂ ਵਿਚ ਖਿਆਲ ਕੀਤਾ ਜਾਂਦਾ ਹੈ ਕਿ ਕਵੀ ਜੀ ਕੇਵਲ ਵਿਦਜਕ ਕੰਮਾਂ ਲਈ ਹੀ ਰਿਆਸਤ ਵਿਚ ਨੀਯਤ ਸਨ, ਪਰ ਐਸੀਆਂ ਗਲਾਂ ਮਿਲਦੀਆਂ ਹਨ ਜਿਨ੍ਹਾਂ ਤੋਂ ਸਮਝ ਸਕੀਦਾ ਹੈ ਕਿ ਮਹਾਰਾਜ ਉਦਜ ਸਿੰਘ ਆਪ ਨੂੰ ਆਪਣੀ ਰਿਆਸਤ ਦੇ ਸਨਮਾਨ ਯੋਗ ਰੁਕਨ ਬੀ ਸਮਝਦੇ ਸਨ। ਇਕ ਵਾਕਿਆ ਮਿਲਿਆ ਹੈ ਜਿਸ ਤੋਂ ਸ਼ਿੱਟਾ ਨਿਕਲਦਾ ਹੈ ਕਿ ਮਹਾਰਾਜ ਆਪ ਤੋਂ ਖਾਸ ਇਤਬਾਰ ਯੋਗ ਤੇ ਧਾਰਮਕ ਵਡਕਿਆਂ ਨਾਲ ਕੰਮ ਪੈਣ ਤੇ ਰਿਆਸਤ ਦੇ ਯਾ ਨਿਜ ਦੇ ਮਾਮਲਿਆਂ ਵਿਚ ਸਹਾਇਤਾ ਲਿਆ ਕਰਦੇ ਸਨ। ਪਤਾ ਚਲਦਾ ਹੈ ਕਿ ਇਕ ਵੇਰ ਮਹਾਰਾਜ ਜੀ ਨੇ ਆਪ ਨੂੰ ਊਨੇ ਸਾਹਿਬ ਬਾਬਾ ਸਾਹਿਬ ਸਿੰਘ ਜੀ ਪਾਸ ਕਿਸੇ ਮਾਮਲੇ ਲਈ ਘੱਲਿਆ ਸੀ। ਛੇ ਘੋੜੇ ਨਾਲ ਸਨ, ਜੋ ਸਰਕਾਰ ਵਲੋਂ ਉਨ੍ਹਾਂ ਨੂੰ ਦੇਣੇ ਸਨ। ਛੇ ਮਹੀਨੇ ਦੇ ਲਗ ਪਗ ਕਵੀ ਜੀ ਨੂੰ ਓਥੇ ਰਹਿਣ ਦਾ ਅਵਿਕਾਸ਼ ਬਣਿਆ ਤੇ ਫੇਰ ਅਨੰਦਪੁਰ ਸਾਹਿਬ ਦੀ ਯਾਤ੍ਰਾ ਕਰਦੇ ਵਾਪਸ ਆਏ।

ਇਸ ਗਲ ਦਾ ਕੋਈ ਸਬੂਤ ਨਹੀਂ ਮਿਲਦਾ ਕਿ ਕਿਸ ਕਾਰਣ ਉਨ੍ਹੇਂ ਘੋੜੇ ਲੈਕੇ ਗਏ ਸਨ। ਹੋ ਸਕਦਾ ਹੈ ਕਿ ਬੀਮਾਰੀ ਦੇ ਕਾਰਣ ਬਾਬਾ ਸਾਹਿਬ ਨੂੰ ਪ੍ਰਸੰਨ ਕਰਨ ਲਈ ਗਏ ਹੋਣ। ਕਵਿਤਾ ਵਿਚ ਕਵੀ ਜੀ ਦੇ ਨਿਜ ਹੱਥਾਂ ਦੇ ਲਿਖੇ ਇਕ ਖਤ ਦਾ ਖਰੜਾ ਮਿਲਿਆ ਹੈ, ਜੋ ਇਸੇ ਸਫਰ ਨਾਲ ਸੰਬੰਧ ਰਖਦਾ ਜਾਪਦਾ ਹੈ। ਉਤਾਰਾ ਇਸ ਦਾ ਇਹ ਹੈ:–

ੴ ਸਤਿਗੁਰਪ੍ਰਸਾਦਿ ॥

ਦੋਹਰਾ–ਸ੍ਰੀ ਸਤਿਗੁਰ ਸਭਿ ਤੇ ਅਧਿਕ ਭਾਖੈ ਬੇਦ ਪੁਰਾਨ ॥
ਗਜਾਨ ਦਾਨ ਦੇ ਮਾਨ ਦੇ ਸਖ ਦੇ ਗੁਨ ਗਨ ਖਾਨਿ ॥ ੧ ॥

ਤੋਟਕ ਛੰਦ–ਪੁਰਿ ਕੈਥਲ ਨਾਥ ਅਨੰਦ ਰਹੋ ॥ ਉਪਮਾ ਸਭਿ ਲਾਯਕ ਆਪ ਅਹੋ ॥
ਕਵਿ ਨੇ ਕਰ ਜੋਰਿ ਪ੍ਰਨਾਮ ਕਰੀ ॥ ਚਿਰ ਜੀਵਹੁ ਲੇਵਹੁ ਨਾਮ ਹਰੀ ॥ ੨ ॥
ਸਭਿ ਰੋਗ ਬਿਨਾਸ਼ਨਿ ਹੈਂ ਤਨ ਕੇ ॥ ਬਰ ਪੂਰ ਮਨੋਰਥ ਹੈਂ ਮਨ ਕੇ ॥
ਨਹਿ ਘਾਸ ਤੁਰੰਗਨਿ ਖਾਵਨਿ ਕੋ ॥ ਤੁਮ ਪਾਸਿ ਚਹੈਂ ਅਬਿ ਆਵਨਿ ਕੋ ॥ ੩ ॥
ਦੋਹਰਾ–ਕੇ ਆਗਜਾ ਨਿਜ ਦੀਜਿਯੇ ਇਹਠਾਂ ਦੇਹਿੰ ਜੁ ਹੋਇ ॥
ਸਤਿਗੁਰ ਤੁਮਰੇ ਦੇਹਿ ਕੋ ਕਰਿ ਅਨੰਦ ਦੁਖ ਖੋਇ ॥ ੪ ॥

ਪੋਥੀਆਂ–ਗੁਰਸਿੱਖਾਂ ਵਿਚ ਆਦਿ ਕਾਲ ਤੋਂ ਗੁਰਬਾਣੀ ਦੀਆਂ ਪੋਥੀਆਂ ਲਿਖਣੀਆਂ ਤੇ ਲਿਖਕੇ ਵੰਡਣੀਆਂ ਇਕ ਭਾਰੀ ਸੁਭਾਗ ਹੈ। ਸਮੇਂ ਬਦਲ ਜਾਣ ਤੋਂ ਬੀ ਇਸ ਦਾ ਵਰਤਾਉ

ਬੰਦ ਨਹੀਂ ਹੋਇਆ ਸਗੋਂ ਛਾਪੇ ਦੀ ਸ਼ਕਲ ਲੇਕੇ ਹੁਣ ਤਕ ਜਾਰੀ ਹੈ ਕਿ ਸਿਖ ਗੁਰਬਾਣੀ ਦੇ ਗੁਟਕੇ ਛਪਵਾਕੇ ਵੰਡਦੇ ਹਨ। ਕਵੀ ਜੀ ਇੰਨੇ ਕੰਮਾਂ ਵਿਚ ਰੁੱਝੇ ਹੋਣ ਤੇ ਬੀ, ਸਾਨੂੰ ਸ੍ਹੁ ਮਿਲੀ ਹੈ ਕਿ, ਇਹ ਕੰਮ ਬੀ ਕਰਿਆ ਕਰਦੇ ਸੇ। ਇਸ ਵਿਸ਼ੇ ਵਿਚ ਕਵੀ ਜੀ ਸ੍ਰੀ ਗੁਰਬਾਣੀ ਦੇ ਲਿਖਣੇ ਦੀ ਵਡਿਆਈ ਇਸ ਪ੍ਰਕਾਰ ਕਰਦੇ ਹਨ*:—

ਧੰਨ ਜਨਮ ਜਿਨ ਲਿਖਜੋ ਭਾਉ ਧਰਿ ਸਫਲ ਹਾਥ ਅਪਨੇ ਕਰਿ ਤਾਂਹਿ।[ਰਾਸ ੪ ਅੰਸੁ ੮੮

ਸ੍ਵਾਗਤ—ਤੀਸਰਾ ਰੁਝੇਵਾਂ ਆਪ ਨੂੰ ਆਗਤ ਭਾਗਤ ਦਾ ਸੀ। ਆਪ ਸੰਤ ਤੇ ਅਤਿੱਥੀ ਸੇਵਕ ਸਨ। ਆਏ ਗਏ ਸਾਕ ਸਨਬੰਧੀਆਂ ਤੇ ਮਿਤਰਾਂ ਤੋਂ ਛੁੱਟ ਸਾਧੂ ਸੰਤਾਂ ਦੀ ਆਵਾ ਜਾਈ ਬੀ ਰਹਿੰਦੀ ਸੀ। ਇਹ ਆਗਤ ਭਾਗਤ ਦਾ ਗੁਣ ਖਰਚ ਦੇ ਸਿਵਾ ਸਮਾਂ ਬੀ ਲੇਂਦਾ ਹੈ। ਬਾਕੀ ਗ੍ਰਿਹਸਤ ਆਸ਼੍ਰਮ ਤੇ ਵਡ ਪਰਵਾਰੀ ਹੋਣਾ ਬੀ ਇਕ ਭਾਰੀ ਜ਼ਿੰਮੇਵਾਰੀ ਤੇ ਰੁੱਝਾ ਹੁੰਦਾ ਹੈ। ਇਨ੍ਹਾਂ ਗਲਾਂ ਦੇ ਸਿਵਾ ਕਵੀ ਜੀ ਦੀ ਦਿਨ ਚਰ੍ਹਯਾ ਦਾ ਜੋ ਥਹੁ ਲਗ ਸਕਿਆ ਹੈ ਐਉਂ ਦਾ ਹੈ:—

੧੪. ਦਿਨ ਚਰ੍ਹਯਾਂ।

ਇਕ ਸੱਜਣ ਜੀ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਇਕ ਬ੍ਰਿੱਧ ਸਿੰਘ ਨੇ ਦੱਸਿਆ ਸੀ ਕਿ ਸਾਡੇ ਵਡਿਆਂ ਵਿਚੋਂ ਕੋਈ ਸੱਜਣ ਕੈਥਲ ਗੁ:ਪ੍ਰ: ਸੂਰਜ ਗ੍ਰੰਥ ਦਾ ਉਤਾਰਾ ਕਰਨ, ਕਵੀ ਜੀ ਦੇ ਜੀਉਂਦੇ ਜੀ ਗਏ ਸਨ।ਹ ਦੱਸਿਆ ਕਰਦੇ ਸੇ ਕਿ ਕਵੀ ਜੀ ਅੰਮ੍ਰਿਤ ਵੇਲੇ ਦੇ ਜਾਗਣ ਵਾਲੇ ਤੇ ਨਾਮ ਅੱਭਜਾਸੀ ਸਨ। ਇਹੋ ਗੱਲ ਇਕ ਮਾਈ ਨੇ, ਜੋ ਪਸ਼ੌਰ ਦੇ ਪਾਸੇ ਦੀ ਸੀ, ਕਿਸੇ ਸੱਜਣ ਨੂੰ ਦੱਸੀ ਸੀ ਕਿ ਮੈਨੂੰ ਕਵੀ ਜੀ ਦੀ ਭੇਣ ਨੇ ਦੱਸਿਆ ਸੀ ਕਿ ਮੈਂ ਗੁ: ਪ੍ਰ: ਸੂਰਜ ਦੇ ਰਚੇ ਜਾਣ ਦੇ ਦਿਨਾਂ ਵਿਚ ਕੈਥਲ ਗਈ ਤਾਂ ਇਹ ਡਿੱਠਾ ਕਿ ਕਵੀ ਜੀ ਤ੍ਰਿਪਹਿਰੇ ਦੇ ਲਗ ਪਗ ਜਾਗ ਕੇ ਭਜਨ ਵਿਚ ਲਗ ਜਾਂਦੇ ਸਨ। ਫੇਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਕੇ ਜਦ ਬਾਹਰ ਆਉਂਦੇ ਤਾਂ ਚਿਹਰਾ ਲਾਲੋ ਲਾਲ ਹੁੰਦਾ ਸੀ। ਪਹਿਲੇ ਸੱਜਣ ਜੀ ਨੇ ਇਹ ਬੀ ਦੱਸਿਆ ਸੀ ਕਿ ਦਿਨ ਚੜ੍ਹਦੇ ਹੀ ਕੰਮ ਵਿਚ ਲਗ ਪੈਂਦੇ ਸਨ ਤੇ ਸੂਰਜ ਡੁਬਦੇ ਤਕ ਮਾਨੋਂ ਲਗੇ ਹੀ ਰਹਿੰਦੇ ਸਨ। ਕੰਮ ਕਰਨ ਵੇਲੇ ਆਪ ਦੇ ਗਲ ਅੱਧੀਆਂ ਬਾਹਾਂ ਵਾਲੀ ਕੁੜਤੀ ਤੇੜ ਕਛਹਿਰਾ ਤੇ ਸਿਰ ਤੇ ਨਿੱਕੀ ਦਸਤਾਰ ਹੁੰਦੀ ਸੀ‡।

ਆਪਣੇ ਭਜਨ ਦੇ ਬਾਦ ਕੁਛ ਛਕਕੇ ਆਪ ਆਪਣੀ ਵਿਦਜਾ ਘੋਖ ਤੇ ਰਚਨਾ ਰਚਨ ਵਿਚ ਲਗਦੇ ਤੇ ਦੁਪਹਿਰ ਮਗਰੋਂ ਗ੍ਰੰਥ ਲਿਖਾਉਣ, ਪੜ੍ਹਾਉਣ ਤੇ ਕਥਾ ਕਰਦੇ ਸੇ। ਦੇਖੋ 'ਕਥਾ' ਵਾਲਾ ਲੇਖ ਜੋ ਅੱਗੇ ਆਵੇਗਾ।

ਇਹ ਗੱਲ ਪਤਾ ਲੱਗੀ ਹੈ ਕਿ ਆਪ ਦੇ ਮਕਾਨ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕਮਰਾ ਵੱਖਰਾ ਸੀ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਨ ਵੇਲੇ ਬੜੇ ਅਦਬ ਤੇ ਪਿਆਰ ਵਿਚ ਹੁੰਦੇ ਸਨ ਤੇ ਅਕਸਰ ਪਾਠ ਕਰਦੇ ਸਜਲ ਨੇਤ੍ਰ ਹੋ ਜਾਂਦੇ ਸਨ। ਇਨ੍ਹਾਂ ਗਲਾਂ ਦੇ ਝਲਕਾਰੇ ਆਪ ਦੀ ਰਚਨਾ ਵਿਚ ਬੀ ਜਗਾ ਜਗਾ ਮਿਲਦੇ ਹਨ। ਦਸਾਂ ਗੁਰੂ ਸਾਹਿਬਾਂ ਦੇ ਮੰਗਲ

*ਹੋਰ ਪੁਸਤਕਾਂ ਦੇ ਉਤਾਰੇ ਕਵੀ ਜੀ ਦੇ ਕੀਤੇ ਹੋਏ ਬੀ ਦੇਖਣ ਵਿਚ ਆਏ ਹਨ।
†ਦਿਨ ਚਰ੍ਯਾ ‡ਇਹ ਹੁਨਾਲੇ ਦਾ ਪਹਿਰਾਵਾ ਹੈ।

ਕਰਕੇ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮੰਗਲ ਗੁਰੂ ਰੂਪ ਵਿਚ ਕਰਦੇ ਹਨ। ਸ਼੍ਰੀ ਗੁਰੂ ਜੀ ਦੇ ਪਾਠ ਕਰਨ ਬਾਬਤ ਆਪ ਐਉਂ ਲਿਖਦੇ ਹਨ:–

ਧੰਨ ਜਨਮ ਜਿਨ ਲਿਖਜੋ ਭਾਉ ਧਰਿ ਸਫਲ ਹਾਥ ਅਪੁਨੇ ਕਰਿ ਤਾਂਹਿ।
ਪਠਹਿੰ ਪ੍ਰੇਮ ਤੇ ਹਰਖਹਿੰ ਉਰ ਮਹਿੰ ਪਲਕਹਿੰ ਝਲਕਹਿੰ ਜਲ ਦ੍ਰਿਗ ਮਾਂਹਿ।
ਹਰਖਹਿੰ ਜਨ ਅੰਮ੍ਰਿਤ ਕੋ ਬਰਖਹਿੰ ਤਰਕਹਿੰ ਬਿਸ਼ਯ ਗੁਨਨ ਅਵਗਾਹਿੰ।
ਸੋ ਨਰ ਪਰੇ ਪਾਰ ਨਹਿੰ ਜਨਮਹਿੰ ਸੁਨਹਿੰ ਏਕ ਮਨ ਥਿਰਤਾ ਪਾਹਿੰ ॥੪੮॥ [ਗ: ੩ ਅੰਸ ੪੮

ਇਹ ਵਾਕ ਉਨ੍ਹਾਂ ਦੀ ਆਪਣੀ ਬੀਤੀ ਦੇ ਸੂਚਕ ਹਨ।

ਦੂਰੋਂ ਦੂਰੋਂ ਪੁਸਤਕਾਂ ਲੈਕੇ ਲੋਕਾਂ ਦੇ ਆਉਣ, ਹਾਲਾਤ ਸੁਨਾਉਣ ਵਾਲਿਆਂ ਦਾ ਸੱਦੇ ਜਾਕੇ ਯਾ ਆਪੇ ਪਹੁੰਚਕੇ ਹਾਲਾਤ ਦੱਸਣ ਤੋਂ ਸਮਝ ਸਕੀਦਾ ਹੈ ਕਿ ਕੁਛ ਵਕਤ ਮੇਲ ਮੁਲਾਕਾਤ, ਉਤਰ ਪ੍ਰਸ਼ਨ ਵਿਚ ਤੇ ਸਨਮਾਨ ਵਿਚ ਬੀ ਲਗਦਾ ਹੋਊ। ਕੋਈ ਵਕਤ ਵਿਦਯਾਰਥੀਆਂ ਨੂੰ ਪੜ੍ਹਾਉਣ ਤੇ ਵਿਦਯਾ ਦਾਨ ਤੇ ਬੀ ਲਗਦਾ ਸੀ।

ਭਾਈ ਲਟਕਨ ਜੀ ਦੇ ਲਿਖਾਰੀ ਵੰਸ਼ਜ ਜਿਸ ਸਤਿਕਾਰ ਨਾਲ ਕਵੀ ਜੀ ਦਾ ਜ਼ਿਕਰ ਕਰਦੇ ਸਨ ਉਸਤੋਂ ਅਨੁਮਾਨ ਹੁੰਦਾ ਸੀ ਕਿ ਕਵੀ ਜੀ ਤੋਂ ਪਰਮਾਰਥਿਕ ਲਾਭ ਬੀ ਲੋਕਾ ਨੇ ਉਠਾਇਆ ਹੈ ਤੇ ਓਹ ਅਪਣੇ ਸਮੇਂ ਵਿਚ ਗੁਰਮੁਖ ਸੱਜਣ ਸਮਝੇ ਜਾਂਦੇ ਸਨ*। ਇੰਨੇ ਭਾਰੇ ਕੰਮਾਂ ਦੇ ਕਾਰਨ ਹੀ ਆਪਦਾ ਸਾਰਾ ਸਮਾਂ ਸਵੇਰ ਤੋਂ ਸ਼ਾਮਾਂ ਤਕ ਰੋਝੇ ਦਾ ਹੁੰਦਾ ਸੀ। ਫਿਰ ਚਰਚਾ ਵਾਦਾਂ ਦਾ ਸਮਾਂ ਬੀ ਇਸੇ ਵਕਤ ਵਿਚੋਂ ਹੀ ਕੱਢਦੇ ਹੁੰਦੇ ਸਨ। ਪੰਡਤ ਆਉਂਦੇ ਸਨ, ਸਾਰੀ ਨਗਰੀ ਵਿਚ ਚੋਟੀ ਦਾ ਵਿਦਵਾਨ ਇਕੋ ਸਿੱਖ ਸੀ। ਸਿੱਖ ਦਾ ਵਿਦਵਾਨ ਹੋਣਾਂ ਪੰਡਿਤਾਂ ਨੂੰ ਹੈਰਾਨ ਕਰਦਾ ਤੇ ਓਹ ਬਹਿਸਾਂ ਲਈ ਉਮਲਦੇ। ਮਹਾਰਾਜ ਚਰਚਾ ਵਿਚ ਬੜੀ ਦਿਲਚਸਪੀ ਲੈਂਦੇ ਸਨ। ਸੋ ਜਦੋਂ ਆਗਯਾ ਜਾਂਦੀ ਕਵੀ ਜੀ ਅਪਣੇ ਨਿਤ ਦੇ ਕੰਮਾਂ ਵਿਚੋਂ ਵਕਤ ਕੱਢਕੇ ਇਨ੍ਹਾਂ ਦਿਮਾਗ਼ੀ ਦੰਗਲਾਂ ਵਿਚ ਬੀ ਸ਼ਾਮਲ ਹੋ ਜਾਂਦੇ।

੧੫. ਚਰਚਾ।

ਇਕ ਚਰਚਾ ਦਾ ਹਾਲ ਅਸੀਂ ਪਿੱਛੇ ਪੰਨਾ ੧੨੩ ਤੇ ਦੱਸ ਆਏ ਹਾਂ। ਇਕ ਹੋਰ ਹੈ:– ਇਕ ਪੰਡਤ ਜੀ ਕਈ ਥਾਵੀਂ ਚਰਚਾ ਵਾਦ ਵਿੱਚ ਜਿੱਤਕੇ ਕੈਥਲ ਮਹਾਰਾਜ ਪਾਸ ਆਏ।ਆਪ ਨੇ ਕਵੀ ਜੀ ਨੂੰ ਕਿਹਾ ਕਿ ਇਨ੍ਹਾਂ ਨਾਲ ਆਪ ਨੇ ਚਰਚਾ ਕਰਨੀ ਹੋਵੇਗੀ। ਕਵੀ ਜੀ ਨੇ ਸਤਿ ਬਚਨ ਕਿਹਾ ਤੇ ਦਿਨ ਮੁਕਰਰ ਹੋ ਗਿਆ। ਉਸ ਤੋਂ ਪਹਿਲਾਂ ਕਵੀ ਜੀ ਪੰਡਤ ਜੀ ਨੂੰ ਜਾ ਮਿਲੇ ਤੇ ਵਾਰਤਾਲਾਪ ਦੇ ਮਗਰੋਂ ਕਹਿਣ ਲਗੇ ਕਿ 'ਤੁਸੀਂ ਮੇਰੇ ਨਾਲ ਚਰਚਾ ਕਰਨ ਤੋਂ ਪਹਿਲਾਂ ਟੁਰ ਜਾਓ ਤਾਂ ਚੰਗਾ ਰਹੇਗਾ ਤੇ ਤੁਸਾਡੇ ਸਨਮਾਨ ਲਈ ਇਕ ਦੁਸ਼ਾਲਾ ਤੇ ੨੫) ਰੁਪਏ ਮੇਰੀ ਵਲੋਂ ਹਾਜ਼ਰ ਹਨ'। ਪੰਡਤ ਨੇ 'ਆਖਿਆ ਬਹੁਤ ਅੱਛਾ' ਅਤੇ ਰੁਪਏ ਤੇ ਦੁਸ਼ਾਲਾ ਲੈ ਲਿਆ। ਪਰ ਪੰਡਤ ਨੇ ਬਚਨ ਨਾਂ ਪਾਲਿਆ, ਸਗੋਂ ਮਹਾਰਾਜ ਨੂੰ ਦੱਸ ਦਿੱਤਾ ਕਿ 'ਕਵੀ ਜੀ ਮੈਨੂੰ ੨੫) ਤੇ

*ਬਾਕਨੇ ਦੇ ਰਾਹਕ ਨੂੰ ਅੰਮ੍ਰਿਤ ਛਕਾਉਣਾ ਕਵੀ ਜੀ ਨੇ ਆਪ ਲਿਖਵਾ ਹੈ।

ਦੁਸ਼ਾਲਾ ਦੇਕੇ ਤੁਰ ਜਾਣ ਨੂੰ ਆਖ ਗਏ ਹਨ। ਮਹਾਰਾਜ ਜੀ ਨੇ ਕਵੀ ਜੀ ਨੂੰ ਏਕਾਂਤ ਬੁਲਾਕੇ ਪੁੱਛਿਆ ਕਿ 'ਕੀਹ ਏਹ ਬਾਤ ਠੀਕ ਹੈ ?' ਕਵੀ ਜੀ ਨੇ ਕਿਹਾ ਕਿ 'ਪੰਡਤ ਨੇ ਆਪ ਨੂੰ ਸੱਚ ਦੱਸਿਆ ਹੈ ਕਿ ਮੈਂ ਉਸਨੂੰ ੨੫) ਤੇ ਦੁਸ਼ਾਲਾ ਦੇਕੇ ਦੂਰ ਜਾਣ ਨੂੰ ਕਿਹਾ ਹੈ'। ਮਹਾਰਾਜ ਨ ਜ਼ਰਾ ਕੁ ਉਦਾਸ ਹੋਕੇ ਪੁੱਛਿਆ: 'ਕਿਉਂ,ਡਰ ਗਏਹੋ ?' ਕਵੀ ਜੀ ਮੁਸਕ੍ਰਾਏ ਤੇ ਕਹਿਣ ਲਗੇ 'ਪੰਡਤ ਨੇ ਗਲ ਪੂੱਠੀ ਸਮਝੀ ਹੈ। ਮੈਂ ਉਸ ਨਾਲ ਵਾਰਤਾਲਾਪ ਕਰਕੇ ਟੋਹ ਲਾ ਲਈ ਸੀ ਕਿ ਓਹ ਕਿਤਨੇ ਕੁ ਪਾਣੀ ਵਿਚ ਹੈ, ਓਹ ਐਸਾ ਧੁਰੰਧਰ ਵਿਦਾਨ ਨਹੀਂ ਕਿ ਮੇਰੇ ਨਾਲ ਬਹੁਤ ਚਿਰ ਅੜ ਸਕੇ। ਇਸ ਲਈ ਮੈਂ ਚਾਹਿਆ ਕਿ ਓਹ ਏਥੋਂ ਸ਼ਰਮਿੰਦਾ ਹੋਕੇ ਨਾਂ ਟੁਰੇ, ਅਪਣੀ ਪੱਤਿ ਅਬਰੋ ਜੋ ਉਸਦੀ ਬਣੀ ਹੋਈ ਹੈ, ਸਲਾਮਤ ਲੈ ਜਾਵੇ। ਉਸਨੇ ਜਾਤਾ ਹੈ ਕਿ ਮੈਂ ਡਰ ਗਿਆ ਹਾਂ, ਪਰ ਐਸਾ ਕਰਨ ਵਿਚ ਉਸਨੇ ਆਪਣੇ ਅਪਮਾਨ ਨੂੰ ਆਪ ਨਿਉਤਾ ਦਿੱਤਾ ਹੈ'। ਸੋ ਐਸਾ ਹੀ ਹੋਇਆ, ਚਰਚਾ ਵਾਲੇ ਦਿਨ ਪੰਡਿਤ ਨੇ ਕਈ ਪਹਿਲੂ ਲਏ ਤੇ ਕਈ ਪਾਸੇ ਪਰਤੇ, ਪਰ ਕਵੀ ਜੀ ਦੀ ਪ੍ਰਾਗੱਲਭ ਬੁੱਧੀ ਅਗੇ ਅਟਕ ਨਾਂ ਸਕਿਆ। ਹਰ ਪਹਿਲੂ ਵਿਚ ਹਾਰ ਖਾਕੇ ਸ਼ਰਮ ਉਠਾਈ। ਤਦੋਂ ਮਹਾਰਾਜ ਨੂੰ ਸਮਝ ਆਈ ਕਿ ਕਵੀ ਜੀ ਦਾ ਦਿਲ ਗੁਰਮੁਖ ਹੈ ਜੋ ਕਿਸੇ ਵਿਦ੍ਵਾਨ ਦਾ ਅਪਮਾਨ ਕਰਨੋ ਸੰਕੋਚ ਕਰਦਾ ਹੈ।

੧੬. ਗੁਰ ਪ੍ਰਤਾਪ ਸੂਰਜ ਗ੍ਰੰਥ।

ਹੁਣ ਅਸੀਂ ਕਵੀ ਜੀ ਦੇ ਸਭ ਤੋਂ ਆਖਰੀ, ਸਭ ਤੋਂ ਵਡੇ, ਸਭ ਤੋਂ ਵਧੀਕ ਲਾਭਦਾਇਕ ਕੰਮ ਦੇ ਆਰੰਭ ਹੋਣ ਦੇ ਸਮੇ ਤੇ ਅੱਪੜ ਪਏ ਹਾਂ। ੧੮੯੦ ਦੇ ਅਖੀਰ ਤਾਂ ਰਾਮਾਯਣ ਮੁੱਕੀ ਤੇ ਕਵੀ ਜੀ ਦੱਸਦੇ ਹਨ ਕਿ ਫਿਰ ਮੈਂ ਆਤਮ.ਪੁਰਾਣ ਦਾ ਟੀਕਾ ਕੀਤਾ*। ਪਤਾ ਨਹੀਂ ਇਸਨੂੰ ਕਿੰਨਾ ਕੁ ਚਿਰ ਲੱਗਾ। ਪਰ ਅਨੁਮਾਨ ਨਾਲ ਜੇ ਸਾਲਕੁ ਇਸ ਤੇ ਲੱਗਾ ਸਮਝ ਲਈਏ ਤੇ ਫੇਰ ਇਹੋ ਖ਼ਯਾਲ ਕਰੀਏ ਕਿ ਗੁ: ਪ੍ਰ: ਸੂਰਜ ਇਸ ਤੋਂ ਮਗਰੋਂ ਅਰੰਭ ਹੋਇਆ ਤਾਂ ਇਸਦਾ ਆਰੰਭ ਸੰਮਤ ੧੯੪੨ ਦੇ ਲਗ ਪਗ ਖ਼ਯਾਲ ਕਰ ਸਕਦੇ ਹਾਂ। ਕਵੀ ਜੀ ਆਤਮ ਪੁਰਾਣ ਦਾ ਜ਼ਿਕਰ ਕਰਕੇ ਐਉਂ ਲਿਖਦੇ ਹਨ: —

ਬਹੁਤ ਬਰਸ ਬੀਤੇ ਜਬਿ ਲਹੇ। ਗੁਰ ਜਸ ਰਚਨ ਚਾਹਿਤੇ ਰਹੇ।
ਉਰ ਅਭਿਲਾਖਾ ਨਿਤ ਕੀ ਮੇਰੀ। ਸਤਿਗੁਰ ਕ੍ਰਿਪਾ ਦ੍ਰਿਸ਼ਟਿ ਕਰਿ ਹੇਰੀ ॥ ੧੪ ॥
ਭਯੋ ਅਚਾਨਕ ਸੰਚਯ ਆਈ। ਸਰਬ ਗੁਰਨਿ ਕੋ ਜਸ ਸਮੁਦਾਈ।
ਚਾਹਿਤ ਭਏ ਆਪ ਗੁਰ ਜਬਿਹੂੰ। ਭਾ ਸੰਚਯ ਦਸ ਗੁਰ ਜਸ ਸਭਿਹੂੰ ॥ ੧੫ ॥
ਹੇਰਿ ਉਮੰਗ ਮੋਹਿ ਮਨ ਆਈ। ਕਰਨ ਲਗਯੋ ਇਹ ਗ੍ਰੰਥ ਸੁਹਾਈ।

---

*ਰਾਮਾਯਣ ਦੇ ਟੀਕੇ ਦਾ ਹਾਲ ਕਹਿਕੇ ਆਪ ਕਹਿੰਦੇ ਹਨ:—

ਪੁਨ ਸਿਦਾਂਤ ਕੋ ਗ੍ਰੰਥ ਮਹਾਨ। ਉਪਨਿਸ਼ਧਨ ਕੋ ਜਹਿੰ ਬਖਯਾਨ।
ਆਤਮ ਕੋ ਪੁਰਾਣ ਜਿਸ ਨਾਮ। ਸਕਲ ਬਨਾਯੋ ਸੋ ਅਭਿਰਾਮ ॥ ੧੭ ॥

ਰਾਮ ਕੁਇਰ ਕੇ ਮੁਖ ਤੇ ਕਥਾ। ਬਰਨੋ ਸਭਿ ਮੈਂ ਹੋਈ ਜਥਾ॥ ੧੬॥
[ਰਾਸ ੧ ਅੰਸੂ ੫

ਇਸ ਛੰਦ ਵਿਚ ਬਹੁਤ ਵਰਖ ਦਾ ਇਸ਼ਾਰਾ ੧੮੮੦ ਵਲ ਹੈ, ਜਦੋਂ ਸ਼੍ਰੀ ਗੁਰ ਨਾਨਕ ਪ੍ਰਕਾਸ਼ ਮੁੱਕਾ ਹੈ। ਉਸਤੋਂ ਮਗਰੋਂ ਕਵੀ ਜੀ ਗੁਰੂ ਜਸ ਲਿਖਣ ਦੀ ਇੱਛਾ ਵਿਚ ਰਹੇ ਹਨ। ਹੁਣ ਇਤਿਹਾਸਿਕ ਮਸਾਲਾ ਅਕਸਮਾਤ ਕੱਠਾ ਹੋ ਗਿਆ ਹੈ ਜੋ ਸਤਿਗੁਰ ਜੀ ਦੀ ਪ੍ਰੇਰਨਾ ਨਾਲ ਕੱਠਾ ਹੋਇਆ ਸਮਝ ਕੇ ਤੇ ਅਪਣੀ ਅਭਿਲਾਖਾ ਤੇ ਮਿਹਰ ਹੋਈ ਸਮਝ ਕੇ ਕਵੀ ਜੀ ਨੂੰ ਅਪਣੀ ਨਿਤ ਦੀ ਚਾਹੀ ਪਰ ਨਾਂ ਸਿਰੇ ਚੜ੍ਹੀ ਅਭਿਲਾਖਾ ਪੂਰਨ ਕਰਨੇ ਦੀ ਉਮੰਗ ਆ ਗਈ। ਸੋ ਜੇ ਤਾਂ ਕੋਈ ਸਾਮਾਨ ਜੋ ਪਹਿਲੇ ਦੇ ਲਿਖੇ ਹੋਏ ਗੁਰ ਪ੍ਰਤਾਪ ਸੂਰਜ ਵਿਚ ਰਖੇ ਹਨ ਖਜਾਲ ਕਰੀਏ ਤਾਂ ਇਹ ਗ੍ਰੰਥ ਕੁਛ ਪਹਿਲੋਂ ਦਾ, ਨਹੀਂ ਤਾਂ ਉਪਰਲੇ ਖਜਾਲ ਦੀ ਲੜੀ ਵਿਚ ਟ੍ਰੀਏ ਤਾਂ ੧੮੬੨ ਦੇ ਲਗਪਗ ਗੁਰ ਪ੍ਰਤਾਪ ਸੂਰਜ ਸਿਲਸਿਲੇ ਵਾਰ ਲਿਖਜਾ ਜਾਣਾ ਆਰੰਭ ਹੋਇਆ ਮੰਨ ਲੈਣਾ ਦਰੁਸਤੀ ਤੋਂ ਦੂਰ ਨਹੀਂ ਹੋਵੇਗਾ।

ਜੋ ਸੰਚਯ ਇਸ ਵੇਲੇ ਅਚਾਨਕ ਕੱਠਾ ਹੋ ਗਿਆ ਹੈ, ਉਸਦਾ ਵੇਰਵਾ ਕਵੀ ਜੀ ਨੇ ਨਹੀਂ ਦਿੱਤਾ, ਪਰ ਜੋ ਕੁਛ ਆਪ ਪਾਸ ਸੀ ਯਾ ਜਮਾ ਹੋ ਗਿਆ ਉਸਦੇ ਵੇਰਵੇ ਲਈ ਦੇਖੋ ਇਸੇ ਪੋਥੀ ਵਿਚ ਸਿਰਨਾਵਾਂ 'ਗੁ: ਪ੍ਰਤਾਪ ਸੂਰਜ ਦੇ ਸੋਮੇ'। ਭਾਈ ਉਦਯ ਸਿੰਘ ਮਹਾਰਾਜ ਨੇ ਇਸ ਕੰਮ ਵਿਚ ਪੂਰੀ ਸਹਾਇਤਾ ਕੀਤੀ। ਅਚਰਜ ਨਹੀਂ ਕਿ ਜੋ ਸੰਚਯ ਅਚਾਨਕ ਹੋਇਆ ਹੈ ਉਹ ਮਹਾਰਾਜ ਦੇ ਵਿਦਜਾ ਪ੍ਰੇਮੀ ਹੋਣ ਕਰਕੇ ਸਾਮਾਨ ਓਥੇ ਆ ਗਏ, ਪਰ ਅੱਗੋਂ ਦੀ ਗਲ ਇਹ ਹੈ ਕਿ ਮਹਾਰਾਜ ਨੇ ਇਹ ਗੱਲ ਦੇਸ਼ ਵਿਚ ਫੇਲਾ ਦਿੱਤੀ ਕਿ ਇਤਿਹਾਸਿਕ ਸਾਮਾਨ ਲੈਕੇ ਲੋਕੀਂ ਆਉਣ। ਫਿਰ ਜਿਵੇਂ ਕਿਵੇਂ ਹੋ ਸਕਿਆ ਤੇ ਜਿੱਥੇ ਜਿੱਥੇ ਮਸਾਲੇ ਸੁਣੇ ਉਥੋਂ ਉਥੋਂ ਮੰਗਵਾਏ। ਜੋ ਪੋਥੀਆਂ ਭੇਟਾ ਤੇ ਮਿਲ ਸਕੀਆਂ ਸੋ ਭੇਟਾ ਦੇਕੇ ਲੀਤੀਆਂ ਗਈਆਂ, ਜਿਨ੍ਹਾਂ ਦੇ ਮਾਲਕਾਂ ਨੇ ਪੋਥੀਆਂ ਨਾ ਦਿੱਤੀਆਂ ਪਰ ਉਤਾਰੇ ਕਰ ਲੈਣ ਦੀ ਆਗਜਾ ਦਿੱਤੀ, ਉਨ੍ਹਾਂ ਦੇ ਉਤਾਰੇ ਕਰਾਏ ਗਏ ਤੇ ਅਸਲ ਪੋਥੀਆਂ ਪੂਜਾ ਭੇਟਾ ਦੇ ਕੇ ਮੋੜੀਆਂ ਗਈਆਂ ਤੇ ਜਿਨ੍ਹਾਂ ਨੇ ਦੁਇ ਗੱਲਾਂ ਨਾ ਮੰਨੀਆਂ, ਉਨ੍ਹਾਂ ਦੇ ਮਾਲਿਕ ਪੋਥੀਆਂ ਲੈਕੇ ਕੇਥਲ ਆ ਗਏ; ਭਾਈ ਸਾਹਿਬ ਨੇ ਓਹ ਪੜ੍ਹ ਲਈਆਂ ਤੇ ਟੁਕਾਂ ਲੈ ਲਈਆਂ। ਪੋਥੀਆਂ ਵਾਲੇ ਦਾਨ ਸਨਮਾਨ ਨਾਲ ਵਿਦਾ ਕੀਤੇ ਗਏ।

ਅਪਣੇ ਗ੍ਰੰਥ ਰਚਨ ਵਿਚ ਕਵੀ ਜੀ ਨੇ ਜੀਕੂੰ ਸ਼੍ਰੀ ਗੁਰੂ ਨਾ: ਪ੍ਰ: ਦੀ ਉਥਾਨਕਾ ਬਾਲੇ ਵਾਲੀ ਸਾਖੀ ਤੋਂ ਲੈਕੇ ਰੱਖੀ ਸੀ ਕਿ ਬਾਲਾ ਸੰਧੂ ਜੀ ਕਥਾ ਕਰ ਰਹੇ ਹਨ, ਇਸੀ ਤਰ੍ਹਾਂ ਏਥੇ ਭਾਈ ਰਾਮ ਕੁਇਰ* ਜੀ ਦੀ ਉਥਾਨਕਾ ਬੱਧੀ ਨੇ ਕਿ ਉਹ ਕਥਾ ਕਰ ਰਹੇ ਹਨ ਤੇ ਗੁਰੂ ਕੇ ਸਿੰਘ ਸੁਣ ਰਹੇ ਹਨ। ਗ਼ਾਲਬਨ ਇਹ ਉਥਾਨਕਾ ਉਨ੍ਹਾਂ ਨੂੰ ਚਕ ਰਾਮਦਾਸ ਤੋਂ

---

*ਜੀਵਨ ਚਰਿਤ੍ਰ 'ਬਾਬਾ ਬੁੱਢਾ' ਵਿਚ ਲਿਖਿਆ ਹੈ:—

'ਆਖਦੇ ਹਨ ਕਿ ਆਪ ਨੇ ਦਸਾਂ ਸਤਿਗੁਰਾਂ ਦਾ ਜੀਵਨ ਲਿਖਜਾ ਸੀ, ਇਹ ਸੰਚੀਆਂ ਭਾਈ ਸੰਤੋਖ ਸਿੰਘ ਜੀ ਨੇ ਵਾਚਕੇ ਗੁਰ ਪ੍ਰਤਾਪ ਸੂਰਜ ਲਿਖਿਆ ਸੀ। ਇਹ ਸੰਚੀਆਂ ਗੁੰਮ ਹੋ ਗਈਆਂ।'

ਆਈਆਂ ਸੋਂਚੀਆਂ ਤੋਂ ਫੁਰੀ ਹੈ*। ਜੇ ਉਥੋਂ ਸਾਰੀਆਂ ਸਾਖੀਆਂ ਦੀ ਪੋਥੀ ਆਈ ਹੈ, ਤਾਂ ਉਸ ਵਿਚ ਤਾਂ ਦਸਾਂ ਹੀ ਗੁਰੂ ਸਾਹਿਬਾਂ ਦੀਆਂ ਪੰਜ ਸੌ ਸਾਖੀਆਂ ਦੱਸੀ ਦੀਆਂ ਹੈਨ†।

ਜਦੋਂ ਕਵੀ ਜੀ ਦੇ ਇਸ ਗ੍ਰੰਥ ਦੇ ਲਿਖਣ ਦੀ ਵਿਉਂਤ ਦੀ ਭਾਲ ਕਰੀਦੀ ਹੈ ਤਾਂ ਪਤਾ ਲਗਦਾ ਹੈ ਕਿ ਕਵੀ ਜੀ ਨੇ ਸਾਰੇ ਸਾਮਾਨਾਂ ਨੂੰ ਪੜ੍ਹਕੇ ਆਪਣੀ ਵਿਉਂਤ ਬੰਨ੍ਹ ਲਈ ਸੀ। ਅੰਮ੍ਰਿਤ ਵੇਲੇ ਆਪਣੇ ਭਜਨ ਨਿਤਨੇਮ ਤੋਂ ਵਿਹਲੇ ਹੋਕੇ ਪੁਸਤਕਾਂ ਦਾ ਮੁਤਾਲਜ਼ਾ ਕਰਦੇ ਤੇ ਇਹ ਸੁਹਣਾ ਸਮਾਂ ਉਨ੍ਹਾਂ ਦਾ ਉਸ ਦਿਨ ਦੇ ਰਚੇ ਜਾਣ ਵਾਲੇ ਮਜ਼ਮੂਨ ਨੂੰ ਵਿਚਾਰਨ, ਤਰਤੀਬ ਦੇਣ ਵਿਚ ਤੇ ਬਹੁਤਾ ਰਚਨਾ ਰਚ ਲੈਣ ਵਿਚ ਲਗਦਾ ਸੀ। ਦੂਸਰੇ ਪਹਿਰ ਸੌਚ ਸ਼ਨਾਨ ਤੋਂ ਵਿਹਲੇ ਹੋਕੇ ਆਪ ਆਪਣੀ ਰਚਨਾ ਉਚਾਰਦੇ ਸਨ ਤੇ ਲਗ ਪਗ ਚਾਰ ਲਿਖਾਰੀ ਲਿਖਦੇ ਜਾਂਦੇ ਸਨ। ਇਹ ਬੀ ਸੁਣੀਂਦਾ ਹੈ ਕਿ ਲਿਖਾਰੀਆਂ ਨੂੰ ਲਿਖਾਉਣ ਵੇਲੇ ਛੋਟੀ ਜੇਹੀ ਚਪਤੀ ਆਪ ਦੇ ਹੱਥ ਹੁੰਦੀ ਸੀ, ਦੂਸਰੇ ਹੱਥ ਉਤੇ ਇਹ ਸਹਿਜੇ ਸਹਿਜੇ ਐਉਂ ਵਜਦੀ ਸੀ ਜਿਵੇਂ ਕਿ ਜੋੜੀ ਦੀ ਗਤ ਹੁੰਦੀ ਹੈ, ਪਰ ਤਾਰ ਉਹ ਵਜਦਾ ਸੀ ਜੋ ਛੰਦ ਦੀ ਚਾਲ ਨਾਲ ਪੂਰਾ ਢੁਕਦਾ ਸੀ। ਲਿਖਾਉਣ ਵੇਲੇ ਅਕਸਰ ਟਹਿਲਦੇ ਰਹਿੰਦੇ ਸਨ, ਤੇ ਰਚਨਾ ਉਚਾਰੀ ਜਾਂਦੇ ਸਨ। ਇਹ ਗਲ ਬੀ ਦੱਸੀ ਜਾਂਦੀ ਹੈ ਕਿ ਗੁਰ ਪ੍ਰਤਾਪ ਸੂਰਜ ਦੀ ਰਚਨਾ ਰਚਣ ਵੇਲੇ ਸਰਦਾਈ ਦਾ ਇਕ ਗਲਾਸ ਜਿਸ ਵਿਚ ਸੁੱਖਾ ਆਦਿਕ ਅਮਲ ਹੁੰਦੇ ਸਨ, ਪਿਆ ਰਹਿੰਦਾ ਸੀ ਤੇ ਕਿਸੇ ਕਿਸੇ ਵੇਲੇ ਕੰਮ ਕਰਕੇ ਘੁੱਟ ਘੁੱਟ ਕਰਕੇ ਪੀਂਦੇ ਸਨ, ਇਸਨੂੰ 'ਨਵਰਤਨਾ' ਆਖਦੇ ਸਨ, ਪਰ ਇਸ ਗਲ ਦਾ ਪੱਕਾ ਸਬੂਤ ਨਹੀਂ ਮਿਲਦਾ। ਸੁੱਖੇ ਦੀ ਮਹਿਮਾਂ ਉਨ੍ਹਾਂ ਦੀ ਰਚਨਾ ਵਿਚ ਹੋਣ ਕਰਕੇ ਤੇ ਉਸ ਸਮੇਂ ਆਮ ਰਿਵਾਜ ਸੁੱਖੇ ਦਾ ਪੈ ਜਾਣ ਕਰਕੇ ਉਨ੍ਹਾਂ ਦੇ ਇਸ ਅਮਲ ਨੂੰ ਵਰਤਣ ਦਾ ਖਿਆਲ ਲੋਕਾਂ ਵਿਚ ਮਸ਼ਹੂਰ ਹੋ ਗਿਆ ਹੋਵੇ ਤਾਂ ਅਸਚਰਜ ਨਹੀਂ। ਉਂਵ ਕਈ ਵੇਰ ਗੁਣੀ ਜਨਾਂ ਨੂੰ ਅਮਲ ਦੇ ਆਸਰੇ ਅਪਣੀ ਤਬੀਅਤ ਦੀ ਆਮਦਨ ਵਿਚ ਸਹਾਇਤਾ ਮਿਲੀ ਉਨ੍ਹਾਂ ਦੇ ਜੀਵਨਾਂ ਵਿਚ ਵਰਣਨ ਹੋਈ ਹੈ।

---

*ਇਹ ਬੀ ਸੁਣਿਆ ਸੀ ਕਿ ਮਹਾਰਾਜਾ ਉਦਯ ਸਿੰਘ ਜੀ ਨੇ ਇਹ ਸੌਚੀਆਂ ਮਹਾਰਾਜਾ ਪਟਿਆਲਾ ਦੀ ਮਾਰਫਤ ਬਾਬੇ ਬੁੱਢੇ ਦੀ ਛੇਵੀਂ ਬੀਬੀ ਪਰਧਾਨ ਤੋਂ ਮੰਗਵਾਈਆਂ ਸਨ। ਪਰ ਇਹ ਸਾਖੀ ਠੀਕ ਨਹੀਂ ਹੈ। ਪੜਾ ਰਹੇ ਕਿ ਸਾਹਿਬ ਰੰਮ ਕੌਰ ਦਾ ਨਿਕਾਣਾ ਕਈ ਗਿਰਾਵਾਂ ਆਦਿਕਾਂ ਬੀ ਮਾਲਕੀ ਸਮੇਤ ਇਕ ਰਾਜ ਘਰ ਬਣ ਗਿਆ ਸੀ। ਉਨ੍ਹਾਂ ਦੇ ਪੁਤ੍ਰ ਮੋਹਰ ਸਿੰਘ ਨਾਲ ਬਾਬਾ ਆਲਾ ਸਿੰਘ ਦੀ ਸਪੁੱਤ੍ਰੀ ਬੀਬੀ ਪਰਧਾਨ ਦਾ ਵਿਆਹ ਹੋਇਆ ਸੀ, ਪਰ ਇਸ ਸਮੇਂ ਜਦ ਗੁ: ਪ੍ਰ: ਸੂਰਜ ਲਿਖਿਆ ਗਿਆ ਸੀ, ਸਾਹਿਬ ਰਾਮ ਕੌਰ ਜੀ ਦੀ ਵੰਞ ਦੇ ਗੱਦੀ ਨਸ਼ੀਨ ਮੁਖ ਚੁਕੇ ਸਨ ਤੇ ਮਹੰਤੀ ਪਰ ਚਰਨ ਦਾਸ ਨਾਮੇ ਸਾਧੂ ਸੀ। ਇਸ ਸਾਧੂ ਤੋਂ ਸੌਚੀਆਂ ਪ੍ਰਾਪਤ ਹੋਈਆਂ। ਕਿਉਂਕਿ ਕਵੀ ਜੀ ਦਾ ਸਮਾ ਇਸ ਮਹੰਤ ਜੀ ਦੇ ਸਮੇਂ ਨਾਲ ਟਾਕਰਾ ਖਾਂਦਾ ਹੈ।

†ਪੰਜ ਸੌ ਸਾਖੀ ਦੀ ਪੋਥੀ ਦੇਖਣ ਵਿਚ ਨਹੀਂ ਆਈ। ਭਾਈ ਕਰਮ ਸਿੰਘ ਜੀ ਦੱਸਦੇ ਸਨ ਕਿ ਮੈਂ ਵੀ ਨਹੀਂ ਵੇਖੀ। ਪਰ ਤਵਾ: ਖਾਲਸਾ ਦਾ ਕਰਤਾ ਦੇਖੀ ਦਾ ਪਤਾ ਦੇਂਦਾ ਹੈ ਤੇ ਨਿਰਮਲ ਪੰਥ ਪ੍ਰਦੀਪਕਾ ਦੇ ਸਫੇ ੪੨ ਉਤੇ ਸ਼ਿਵਰਾਮ ਖੱਤ੍ਰੀ ਆਗਰੇ ਵਾਲੇ ਦੇ ਘਰ ਇਸ ਦਾ ਕੁਛ ਹਿੱਸਾ ਦੇਖਣ ਦਾ ਤੇ ਕੁਛ ਨੈਣੇ ਦੇ ਕੋਟ ਮਹੰਤ ਪਾਸੇ ਹੋਣ ਦਾ ਬਹੁ ਦੇਂਦਾ ਹੈ। ਸੋ ਸਾਖੀ ਦੜ ਵਿਚ ਪੰਜ ਟਿਕਾਣੇ ਸੌ ਸੌ ਸਾਖੀ ਦੇ ਲਿਖੇ ਹਨ।

ਦੱਸੀਦਾ ਹੈ ਕਿ ਚਾਰ ਲਿਖਾਰੀ*, ਜਦ ਗੁਰ ਪ੍ਰਤਾਪ ਸੂਰਜ ਲਿਖਣ ਬੈਠਦੇ ਸਨ ਤਾਂ ਕਵੀ ਜੀ ਰਚਨਾ ਬੋਲੀ ਜਾਂਦੇ ਸਨ ਤੇ ਉਹ ਲਿਖੀ ਜਾਂਦੇ ਸਨ ਪਰ ਵੀਚ ਰ ਕਰਨ ਤੇ ਸਮਝ ਸਕੀਦਾ ਹੈ ਕਿ ਇਸ ਪ੍ਰਕਾਰ ਦੀ ਰਚਨਾ ਜਿਸ ਵਿਚ ਦੂਜੇ ਗ੍ਰੰਥਾਂ ਦਾ ਮੁਤਾਲਜਾ, ਪੁਰਬ ਅਪਰ ਮਿਲਣੇ ਤੇ ਕਈ ਵੇਰ ਗੋਣਤੀਆਂ ਦੇਣ ਦੀ ਲੋੜ ਪਵੇ ਐਵੇਂ ਉਚਾਰੀ ਜਾਣੀ ਨਹੀਂ ਹੋ ਸਕਦੀ। ਇਸ ਦਾ ਇਹ ਭਾਵ ਨਹੀਂ ਕਿ ਕਵੀ ਜੀ ਕਾਵ੍ਯ ਦੇ ਅਲੰਕਾਰ, ਰਸ, ਕਟਾਖ੍ਯ ਆਦਿ ਵਾਲੀ ਕਵਿਤਾ ਫਿਲਬਦੀਹ (ਸਦ੍ਯਃ ਕ੍ਰਿਤ=ਤਤ ਛਿਨ ਰਚੀ ਜਾਣ ਵਾਲੀ ਕਵਿਤਾ) ਉਚਾਰਨ ਨਹੀਂ ਸੀ ਕਰ ਸਕਦੇ, ਪੰਤੂ ਜਦੋਂ ਦੂਜੀਆਂ ਪੁਸਤਕਾਂ ਦੇ ਸਾਮਾਨ ਕਵੀ ਜੀ ਨੇ ਅਪਣੀ ਰਚਨਾ ਵਿਚ ਪਾਉਣੇ ਹਨ ਤੇ ਹੋ ਚਕੇ ਤਵਾਰੀਖੀ ਵਾਕਯਾਤ ਦੇ ਕ੍ਰਮ ਨੂੰ ਵੀਚਾਰਨਾ ਤੇ ਸੋਧਕੇ ਲਿਖਣਾ ਹੈ ਤਾਂ ਓਹ ਨਿਰੇ ਕੰਠੋਂ ਕੀਕੂੰ ਉਚਾਰੇ ਜਾ ਸਕਦੇ ਹਨ। ਫਿਰ ਜਿੱਥੇ ਗੋਣਤੀ ਦੇਣੀ ਹੈ ਅਰ ਓਹ ਗੋਣਤੀ ਦੂਸਰੇ ਥਾਓਂ ਲੈਣੀ ਹੈ ਤਦ ਭੀ ਪਹਿਲਾਂ ਲਿਖ ਲੈਣਾ ਜ਼ਰੂਰੀ ਹੈ, ਮਸਲਨ ਸੋ ਸਾਖੀ ਦੀਆਂ ਅਰਦਾਸਾਂ ਪੂਰੀਆਂ, ਜਦ ਦੁਹਾਂ ਦਾ ਮੁਕਾਬਲਾ ਕਰੇ ਤਾਂ ਕਈ ਥਾਂ ਉਹੋ ਪਦ ਤੇ ਫਿਕਰੇ ਮਿਲਣਗੇ। ਕੰਠੋਂ ਲਿਖਵਾਣਾ ਤਾਂ ਹੋ ਸਕਦਾ ਹੈ ਜੇ ਸਾਰਾ ਕੁਛ ਕੰਠਾਗਰ ਹੋਵੇ। ਜੇ ਕਵੀ ਜੀ ਨੇ ਅੱਜ ਅਰਦਾਸਾਂ ਲਿਖਾਉਣੀਆਂ ਹਨ ਤਾਂ ਕੀ ਓਹ ਪਹਿਲਾਂ ਸੋ ਸਾਖੀ ਤੋਂ ਯਾਦ ਕਰਨਗੇ ਤੇ ਫਿਰ ਲਿਖਾਉਣਗੇ ? ਇਉਂ ਯਾਦ ਕਰਨਾ ਵਕਤ ਤੇ ਦਿਮਾਗ਼ ਨੂੰ ਬ੍ਰਿਥਾ ਜ਼ਾਯਾ ਕਰਨਾ ਹੈ। ਅਸਲੀ 'ਕਰਤ੍ਰੀ ਸ਼ਕਤੀ' ਦੇ ਕੋਮਲ ਉਨਰੀਏ ਐਸਾ ਨਹੀਂ ਕਰਿਆ ਕਰਦੇ ਕਿ ਤੋਤੇ ਵਾਂਙੂ ਯਾਦ ਕਰਨ ਉਤੇ ਵਕਤ ਜ਼ਾਯਾ ਕਰਨ ਤੇ ਨਾਂ ਉਨ੍ਹਾਂ ਦੇ ਦਿਮਾਗ ਦੀ ਬਣਤਰ ਹੀ ਇਸ ਤਰ੍ਹਾਂ ਦੀ ਹੁੰਦੀ ਹੈ। ਇਸ ਤੋਂ ਲਗ ਪਗ ਨਿਰਸੰਸੇ ਸਿੱਟਾ ਨਿਕਲਦਾ ਹੈ ਕਿ ਸੋ ਸਾਖੀ ਦੀ ਪੋਥੀ ਸਾਹਮਣੇ ਪਈ ਹੈ ਤੇ ਕਵੀ ਜੀ ਚਾਹੇ ਉਸ ਵੇਲੇ ਤੇ ਚਾਹੇ ਉਸ ਤੋਂ ਪਹਿਲੋਂ ਲਿਖ ਚੁਕੇ ਹਨ ਤੇ ਹੁਣ ਲਿਖਾ ਰਹੇ ਹਨ। ਇਸੀ ਤਰ੍ਹਾਂ ਅਸੀਂ ਦੇਖਦੇ ਹਾਂ ਕਿ ਕਈ ਜਗਾ ਹੂਬਹੂ ਮਹਿੰਮਾਂ ਪ੍ਰਕਾਸ਼ ਦੇ ਛੰਦ ਲਿਖੇ ਹਨ। ਏਹ ਗ੍ਰੰਥ ਸਾਹਮਣੇ ਰਖ ਕੇ ਹੀ ਹੋ ਸਕਦਾ ਹੈ। ਸੋ ਅਨੁਮਾਨ ਦੱਸਦਾ ਹੈ ਕਿ ਸਵੇਰੇ ਆਪਣੇ ਨਿਤ ਨੇਮ ਆਦਿ ਤੋਂ ਵਿਹਲੇ ਹੋ ਕਵੀ ਜੀ ਮੁਤਾਲਜਾ ਕਰਦੇ ਤੇ ਉਸ ਵੇਲੇ ਰਚਨਾ ਰਚ ਲੈਂਦੇ ਸਨ। ਇਹ ਹੋ ਸਕਦਾ ਹੈ ਕਿ ਅਪਣੀ ਯਾਦ ਦੀ ਸਹਾਯਤਾ ਲਈ ਟੂਕਾਂ ਲਿਖ ਲੈਂਦੇ ਹੋਣ, ਪਰ ਰਚਨਾ ਰਚੀ ਹੋਈ ਹੁੰਦੀ ਜ਼ਰੂਰ ਹੋਊ ਜਦੋਂ ਕਿ ਆਪ ਬੋਲਦੇ ਤੇ ਲਿਖਾਰੀ ਲਿਖਦੇ ਸਨ। ਅਸੀਂ ਇਥੋਂ ਤਾਈਂ ਇਹ ਗਲ ਲਿਖ ਚੁਕੇ ਸਾਂ ਕਿ ਦੇਵਯੋਗ ਨਾਲ ਸਾਨੂੰ ਕਵੀ ਜੀ ਦੇ ਨਿਜ ਹੱਥਾਂ ਦਾ ਲਿਖਿਆ ਇਕ ਉਤੋਂ ਫਟਿਆ ਤੇ ਜੀਰਣ ਜਿਹਾ ਪਤਰਾ† ਮਿਲਿਆ ਜਿਸ ਪਰ ਆਪ ਨੇ ਰਾਮਰਾਇ ਜੀ ਦੀਆਂ ਕਰਾਮਾਤਾਂ ਪਹਿਲਾਂ ਇਕ ਇਕ ਕਰਕੇ ਕ੍ਰਮਵਾਰ ੪੦ ਤਕ

---

*ਚਹੁਵਾਂ ਲਿਖਾਰੀਆਂ ਵਿਚੋਂ ਇਕ ਦਾ ਨਾਮ ਜੰਵਨ ਸਿੰਘ ਸੁਣਿਆ ਹੈ, ਇਹ ਕਵੀ ਬੀ ਦੱਸੀਦਾ ਹੈ।

†ਪੱਤਰਾ ਫਟਿਆ ਤੇ ਜੀਰਣ ਹੈ ਕਿਸੇ ਹੋਰ ਕਾਗਤ ਪਰ ਚਸਪਾਨ ਹੈ, ਇਸ ਕਰਕੇ ਸਾਰੀਆਂ ਕਰਾਮਾਤਾਂ ਜੋ ਤ੍ਰੈ ਛੰਦਾ ਵਿਚ ਹੈਨ, ਇਸ ਪਰ ਨਹੀਂ ਹਨ; ਓਹ ਅਗਲਾ ਪੱਤ੍ਰਾ ਨਹੀਂ ਮਿਲਿਆ। ਇਸ ਪੱਤਰੇ ਪਰ ਪੌਣੇ ਦੋ ਛੰਦ ਆਏ ਹਨ ਜੋ ਅਗੇ ਦਿੱਤੇ ਹਨ, ਟਾਕਰਾ ਕਰਨ ਲਈ ਅਸਾਂ ਉਹ ਦੋਏ ਛੰਦ ਗੁ: ਪ੍ਰ: ਸੂਰਜ ਵਿਚੋਂ ਭੀ ਅਗੇ ਦੇ ਦਿਤੇ ਹਨ।

ਲਿਖੀਆਂ ਹਨ ਤੇ ਫੇਰ ਛੰਦਾਂ ਵਿਚ ਰਚਕੇ ਨਾਲ ਹੀ ਉਹ ਛੰਦ ਗਿਣਤੀ ਦੇ ਲਿਖੇ ਹਨ। ਇਹ ਛੰਦ ਉਹੋ ਹੈਨ ਜੋ ਗੁ:ਪ੍ਰ: ਸੂਰਜ ਗ੍ਰੰਥ ਵਿਚ ਰਾਸ੯.ਅੰਸੂ ੧੭ ਅੰਕ੩੯.੪੦ ਪਰ ਆਏ ਹਨ।ਯਥਾ:—

† ੪
. . ਮੁਖੀ ੫
ਸਸਿ ਦੂ ੬
. . . ਖਾਣਾ ੭
ਅਖੇਰ ਮੇਂ ਬੋਰ ੮
ਬਾਜ . . ੯
ਬਲਪਤ੍ਰੁ ੧੦
ਸਮਸਕਾਲੀ ੧੧
ਜਮਨਾ ਪੁ ਫਿਰ ੧੨
ਓਰੇ ਹਟਾਏ ੧੩
ਹਾਥੀ ੧੪
. . .
ਉਲਮਾਊ ਦੀ ਜੁਝਾ ੧੫
ਦਿਲ ਤਾਰੇ ੧੬
ਮੁਹਰ ਜੀਤੀ ੧੭

ਉਜਬਕ ੨੧
ਅਲਾਵਦ ੨੨
ਸੁਪਨੋ ੨੩
ਤਰੀ ਸਰੀ ੨੪
ਲੋਕਾਂ . . .
ਜੋ ਜਿਵਾਵਨ .
ਤਸਬੀਬਤਾ ੨੭
ਮੋਤੀ ਦੀ ੨੮
ਖਾਯਾ ਦਤਾਯ ੨੯
ਖਟ ਰੁਤ ਫਲ ੩੦
ਆਕ ਪੁ ਝਾ ੩੧
ਸਮਾਧ ਦਿ ੩੨
ਦਰਆਈ ੩੩
ਲੋਖਮ ਕੀ ੩੪

ਪੱਤਰੋ ਨਿਕਾਸ ੩੭
ਜੰਦੂ ਪੁਲ ੩੮
ਮਾਸ ਸ਼ੂਲ ਫੁਨਕਰਾ ੩੯
ਥਿਰ ਮਨੁਖ ਪਾਲਕੀ ਮੋਂ ਆਯਾ ੪੦
. . . . . ਧਰਿ ਜਾਇ ਫਲ ਮਕੇ ਤੇ ਮੰਗਾਇ ਹਿ . . . . ਬੇਗਮ ਬਤਾਈ ਹੈ । ਚੰਦ ਮੁਖੀ ਆਨ ਚੰਦ ਦੂਜੇ ਅਸਮਾਨ ਭਯੋ ਤੇਸੇ ਖਾਨੇ ਥਾਨ ਪੁਨ ਗਿਨਤੀ ਸੁਨਾਈ ਹੈ ॥ ਕੈਹਰੀ ਅਖੇਰ ਕੋ ਜਨਮ ਬਾਜ ਪੁਰਬ ਕੋ ਫਲ ਦੇਵ ਰੁਖ ਕੋ ਚਿਕ ਰ ਸ੍ਰਯਾਮ ਭਾਈ ਹੈ ॥ ਜਮਨਾਪੈ ਫਿਰੇ ਓਰਹਰੇ ਮਤ ਕਰੀ ਚਰੇ ਜੀਹ ਠਾਕ ਤਾਰੇ ਦਿਨ ਜੀਤ ਧਨ ਪਾਈ ਹੈ ॥ ਮਰੀ ਕੋ ਹਟਾਇ ਛਾਉਛਾਈ ਪੈ ਪ੍ਰਸੂਤ ਸਿਸ ਉਜਬਕ ਢਾਹਿ ਅਲਾਵਦੀ ਮ੍ਰਿਤੁ ਕਹੀ ਹੈ । ਸੁਪਨੋ ਬਤਾਇ ਨੌਕਾ ਜੋਰ ਕੈ ਲੁ ਕਾਂਜਨ ਦੇ ਧੰਨ ਕੋ ਜਿਵਾਇ ਦਈ ਤਸਬੀ ਸੁ ਮੁਕਤਾ । ਖਾ ਯੋ ਸੋ ਬਤਾਯੋ ਖਟ ਰੁਤ ਫਲ ਏਕਠੋ ਕੈ ਆਗ ਪਰ ਬਾਗ ਪੈ ਸਮਾਧ ਸੰਗ ਜੁਕਤਾ ।

ਇਸ ਪੱਤਰੇ ਤੋਂ ਪਤਾ ਲੱਗਾ ਕਿ ਕਰਾਮਾਤਾਂ ਪਹਿਲਾਂ ਸਵਿਸਥਾਰ ਲਿਖ ਆਏ ਹਨ ਹੁਣ ਸੰਖੇਪ ਕਰਨ ਵੇਲੇ ਬੀ ਚੋਤੇ ਤੋਂ ਕੰਮ ਨਹੀਂ ਲੈ ਰਹੇ ਸਗੋਂ ਗਿਣਤੀਵਾਰ ਲਿਖਕੇ ਤੇ ਛੰਦ ਰਚਕੇ ਲਿਖ ਲੈਂਦੇ ਹਨ, ਮਗਰੋਂ ਜਦ ਅਪਣੇ ਗ੍ਰੰਥ ਵਿਚ ਨਕਲ ਕੀਤੀ ਹੈ ਤਾਂ ਛੰਦਾਂ ਨੂੰ ਅੰਤਮ ਰੂਪ ਦਿੱਤਾ ਹੈ ਤੇ ਕੁਛ ਕੁਛ ਸੋਧ ਕੀਤੀ ਹੈ ਕਿਉਂਕਿ ਅੰਤਮ ਰੂਪ ਉਪਰਲੇ ਛੰਦਾਂ ਦਾ ਆਪਨੇ ਇਹ ਬੱਧਾ ਹੈ:—

ਅਜ ਕੋ ਜਿਵਾਇ, ਬੈਠੇ ਕੂਪ ਪਰ ਜਾਇ, ਫਲ ਮੱਕੇ ਤੇ ਮੰਗਾਇ, ਹਿਤੂ ਬੇਗਮ ਬਤਾਈਐ ॥ ਪਦਮਨੀ ਆਨ, ਚੰਦ ਦੂਜੇ ਅਸਮਾਨ ਭਯੋ, ਤੇਸੇਖਾਨੇ ਥਾਨ ਕਰਿ ਗਿਨਤੀ ਸੁਨਾਈਐ ॥ ਕੈਹਰੀ ਅਖੇਰ ਕੋ, ਜਨਮ ਬਾਜ ਪੂਰਬ ਕੋ, ਫਲ ਦੇਵ ਰੁਖ ਕੋ, ਚਿਕਰ ਸ੍ਰਯਾਮਤਾਈਐ ॥ ਜਮਨਾ ਪੈ ਫਿਰੇ, ਓਰੇ ਹਰੇ, ਮੱਤਜ ਕਰੀ ਚਰੇ, ਜੀਹ ਠਾਕ, ਤਾਰੇ ਦਿਨ, ਧਨ ਜੀਤ ਪਾਈਐ ॥ ੩੯ ॥ ਮਰੀ ਕੋ ਹਟਾਇ, ਛਾਉ ਛਾਈ, ਪੈ ਪ੍ਰਸੂਤ ਸਿਸ, ਉਜਬਕ ਢਾਹਿ, ਅਲਾਵਦੀਨ ਮ੍ਰਿਤੁ ਉਕਤਾ ॥ ਸੁਪਨੋ ਬਤਾਇ, ਨੌਕਾ ਜੋਰਿ ਕੈ, ਲੁਕਾਂਜਨ ਦੇ, ਧੰਨ ਕੋ ਜਿਵਾਇ ਦਈ ਤਸਬੀ ਸੁ ਮੁਕਤਾ ॥ ਖਾਯੋ ਸੋ ਬਤਾਯੋ ਖਟ ਰਿਤੁ ਫਲ ਏਕਠੇ ਕੈ, ਆਗ ਪਰ ਬਾਗ ਭਾ ਸਮਾਧਿ ਸੰਗ ਜੁਕਤਾ । ਅੱਸੂ ਦਰਯਾਈ ਜੋਨ ਸੀਤਲ ਚਲਾਈ ਬਾਉ, ਭੂਮ ਕੋ ਉਚਾਈ ਕਹਿ ਸੰਤੋਖ ਸਿੰਘ ਬਕਤਾ ॥ ੪੦ ॥ [ਰਾਸ ੯ ਅੰਸੂ ੫੭

ਇਸੀ ਤਰ੍ਹਾਂ ਸਾਨੂੰ ਇਕ ਪੱਤ੍ਰਾ ਕਵੀ ਜੀ ਦੇ ਨਿਜ ਹੱਥ ਲਿਖਿਤ ਗੁਰ ਪ੍ਰਤਾਪ ਸੂਰਜ ਗ੍ਰੰਥ ਦਾ ਮਿਲ ਗਿਆ ਹੈ,ਜਿਸਦੀ ਅਸੀਂ ਫੋਟੋ ਅਗੇ ਦੇਂਦੇ ਹਾਂ:—

† ਕਾਗਜ਼ ਫਟੇ ਯਾ ਸ਼ਾਹੀ ਉਖੜੇ ਥਾਂ ਅਸਾਂ ਬਿੰਦੀਆਂ ਲਾਈਆਂ ਹਨ।

[ਇਹ ਪਾਠ ਰਾਸ ੧੧ ਦੇ ਅੰਸੂ ੧੯ ਦਾ ਆਰੰਭ ਹੈ]



ਇਨ੍ਹਾਂ ਗੱਲਾਂ ਤੋਂ ਨਿਰਸੰਸੇ ਸਿੱਧ ਹੋਗਿਆ ਕਿ ਆਪ ਅਪਣੀ ਰਚਨਾ ਕਰਕੇ ਲਿਖਿਆ ਕਰਦੇ ਸਨ। ਲਿਖੀ ਹੋਈ ਦੀ ਕਥਾ ਕਰਦੇ ਹੁੰਦੇ ਸਨ, ਕਥਾ ਦੇ ਉਤ੍ਰ ਪ੍ਰਸ਼ਨਾਂ ਦੀ ਸੋਧ ਮਗਰੋਂ ਲਿਖਾਰੀਆਂ ਨੂੰ ਲਿਖਾਉਂਦੇ ਹੁੰਦੇ ਸਨ। ਇਹ ਗਲ ਬੀ ਦੱਸਦੇ ਹੈਨ ਕਿ ਲਿਖਣ ਵੇਲੇ ਲਿਖਾਰੀਆਂ ਦੇ ਤੇ ਕਵੀ ਜੀ ਦੇ ਵਿਚਕਾਰ ਪਰਦਾ ਹੁੰਦਾ ਸੀ।

੧੧. ਕਥਾ।

ਅਸੀਂ ਪਿਛੇ ਦੱਸ ਆਏ ਹਾਂ ਕਿ ਕਵੀ ਜੀ ਅਪਣੀ ਰਚਨਾ ਦੀ ਨਾਲੋ ਨਾਲ, ਦਿਨ ਦੇ ਪਿਛਲੇ ਵੇਲੇ ਕਥਾ ਕਰਿਆ ਕਰਦੇ ਸੇ, ਅਰ ਸ਼੍ਰੋਤੇ ਸੁਣਿਆਂ ਕਰਦੇ ਸੇ। ਸ਼੍ਰੋਤਿਆਂ ਨਾਲ ਉਤਰ ਪ੍ਰਸ਼ਨ ਬੀ ਹੁੰਦੇ ਸੇ। ਇਸ ਸਾਰੀ ਗਲ ਦੇ ਬਾਹਰਲੇ ਸਬੂਤਾਂ ਤੋਂ ਵੱਖਰੇ ਉਨ੍ਹਾਂ ਦੀ ਰਚਨਾਂ ਵਿਚ ਕਾਫੀ ਸਬੂਤ ਮੌਜੂਦ ਹਨ। ਜਿਹਾ ਕੁ ਸ਼੍ਰੀ ਗੁਰ ਨਾ: ਪ੍ਰ: ਪੁ: ਅਧਜਾਯ ੩੭ ਵਿਚ ਕਵੀ ਜੀ ਆਪ ਦੱਸਦੇ ਹਨ ਕਿ ਕਵੀ ਇਹ ਸ਼੍ਰੀ ਗੁਰ ਨਾਨਕ ਪ੍ਰਕਾਸ਼ ਦੀ ਮਨੋਰਥ ਪੂਰਨ ਹਾਰ ਕਥਾ ਸ਼੍ਰੋਤਿਆਂ ਨੂੰ ਸੁਨਾਇਆ ਕਰਦੇ ਸਨ, ਤਾਂ ਇਕ ਦਿਨ ਸ਼੍ਰੋਤਿਆਂ ਨੇ ਸੰਸਾ ਪ੍ਰਗਟ ਕੀਤਾ, ਯਥਾ:—ਕਹਤਿ ਕਥਾ ਕਵਿ ਕਾਮਦਾ ਗੁਰ ਸਿੱਖਨ ਕੇ ਪਾਸ।

ਸ਼੍ਰੋਤਨ ਉਰ ਸੰਸਾ ਭਯੋ ਜਿਨ ਮਨ ਸੁਨਨਿ ਹੁਲਾਸ ॥ ੫ ॥

ਇਸ ਤੋਂ ਇਹ ਬੀ ਵਿਦਤ ਹੋ ਗਿਆ ਕਿ ਸ਼੍ਰੋਤੇ ਕਥਾ ਬੜੇ ਚਾ ਨਾਲ ਸੁਣਦੇ ਸਨ, ਹੁਣ ਸ਼੍ਰੋਤਿਆਂ ਦੇ ਸੰਸੇ ਤੇ ਅਪਣੇ ਉੱਤਰ ਨੂੰ ਕਵੀ ਜੀ ਐਉਂ ਲਿਖਦੇ ਹਨ:—

'ਸ਼੍ਰੀ ਨਾਨਕ ਬਰ ਪਰਮ ਬਿਲਾਸਾ। ਬਹੁ ਪੋਥੀ ਪਰ ਹੈ ਇਤਿਹਾਸਾ।
ਸੋ ਤੋ ਲਿਖਜੋ ਅਵਰ ਬਿਧਿ ਤਹਿੰਵਾ। ਤੁਮ ਮੁਖ ਸੋਂ ਅਵਰਹਿ ਬਿਧਿ ਕਹਿਵਾ ॥੬॥

ਇਹ ਸੰਸਾ ਹਮਰੇ ਉਰ ਆਯਹੁ । ਕਿਉਂ ਤੁਮ ਅਨਤਹਿ ਗਤਹਿ ਅਲਾਯਹੁ ।
ਸੋ ਕਹਿ ਕਰਿ ਸਭਿ ਦੇਹੁ ਮਿਟਾਇ । ਗੁਰ ਪਦ ਨਿਸ਼ਚਾ ਜਿਸ ਤੇ ਆਇ' ॥੭॥
ਤਿਨ ਤੇ ਸੁਨਿ ਕਵਿ ਬਚਨ ਬਖਾਨਾ:– 'ਤੁਮਰੀ ਧੰਨ ਸੁਮਤਿ ਮਤਿਵਾਨਾ !
ਭਲੋ ਸੰਦੇਹ ਆਪ ਮਨ ਠਾਨਾ । ਉੱਤਰ ਸੁਨਹੁ ਦੇਯ ਨਿਜ ਕਾਨਾ ॥੮॥
ਦੋਹਰਾ—ਪ੍ਰਥਮੇ ਤੁਮ ਸੰਦੇਹ ਕੋ ਸਭ ਬਿਧਿ ਕਰੋਂ ਬਿਨਾਸ ।
ਬਦਨਹਿ ਤੇ ਉਚਰੋਂ ਬਹੁਰ ਸ਼੍ਰੀ ਨਾਨਕ ਪਰਕਾਸ਼' ॥ ੯ ॥ [ਗ੍ਰੰ: ਪ੍ਰ: ਉ: ਧਿ: ੩੭

ਸਾਫ ਪਤਾ ਲੱਗ ਰਿਹਾ ਹੈ ਕਿ ਕਵੀ ਜੀ ਕਥਾ ਕਰਦੇ ਸਨ । ਸ੍ਰੋਤੇ ਸੁਣਦੇ ਸਨ ਤੇ ਓਹ ਜੋ ਸੁਣਦੇ ਸਨ ਉਹੀ ਕਹਿ ਸਕਦੇ ਸਨ ਕਿ 'ਤੁਸਾਂ ਮੈਂ ਹੋਂ ਹੋਰ ਤਰ੍ਹਾਂ ਕਹਿਆ ਹੈ' । ਨਹੀਂ ਤਾਂ ਕਹਿੰਦੇ 'ਤੁਸਾਂ ਹੋਰ ਤਰ੍ਹਾਂ ਲਿਖਣਾ ਹੈ' । ਫਿਰ ਸ੍ਰੋਤੇ 'ਅਲਾਯਹੁ' ਪਦ ਵਰਤਦੇ ਹਨ । ਉੱਤਰ ਵਿਚ ਕਵੀ ਜੀ ਕਹਿੰਦੇ ਹਨ 'ਬਦਨਹਿ ਤੇ ਉਚਰਹੁੰ ਬਹੁਰ ਸ਼੍ਰੀ ਨਾਨਕ ਪਰਕਾਸ਼' ਅਰਥਾਤ 'ਮੈਂ ਹੋਂ ਤਦ ਉਚਾਰਨ ਕਰਾਂਗਾ ਸ਼੍ਰੀ ਨਾਨਕ ਪ੍ਰਕਾਸ਼' ।

ਫਿਰ ਮੂਲੇ ਦੇ ਪ੍ਰਸੰਗ ਵਿਚ ਜਦ ਮੂਲਾ ਸੱਪ ਡਸਣ ਨਾਲ ਚਲਾਣਾ ਕਰ ਜਾਂਦਾ ਹੈ ਤੇ ਸਤਿਗੁਰ ਜੀ ਇਹ ਕਹਿਕੇ ਕਿ ਦਸਵੇਂ ਜਾਮੇ ਉਧਾਰ ਕਰਾਂਗੇ ਅੱਗੇ ਟੁਰ ਗਏ ਜਾਂ ਇਹ ਕਥਾ ਕਵੀ ਜੀ ਨੇ ਸੁਨਾਈ ਤਾਂ ਕਵੀ ਜੀ ਕਹਿੰਦੇ ਹਨ:–

ਸੁਨਿਕੇ ਸ਼੍ਰੋਤਨਿ ਪ੍ਰਸ਼ਨ ਸੁ ਕੀਨਾ । 'ਮੂਲਾ ਕਿਸ ਬਿਧਿ ਬੰਧਨ ਹੀਨਾ ? ॥ ੮੯ ॥
ਜਿਸ ਪ੍ਰਕਾਰ ਪਾਈ ਗਤਿ ਤਾਂਹੀ । ਸਭਿ ਪਰਸੰਗ ਕਹਉ ਹਮ ਪਾਹੀ ।'
ਕਵਿ ਭਾਖਜੋ, 'ਸੁਨੀਐ ਮਤਿਵੈਤੇ ! ਮੂਲੇ ਕੋ ਆਗਲ ਬਿਰਤੰਤੇ ।

ਇਸੀ ਤਰ੍ਹਾਂ ਗੁਰ ਪ੍ਰਤਾਪ ਸੂਰਜ ਗ੍ਰੰਥ ਵਿਚ ਇਕ ਤੋਂ ਵਧੀਕ ਵੇਰ ਕਥਾ ਕਰਨ ਦਾ ਜ਼ਿਕਰ ਆਇਆ ਹੈ । ਗੁਰ ਪ੍ਰਤਾਪ ਸੂਰਜ ਦੀ ਕਥਾ ਆਪ ਸਾਹਿਬ ਰਾਮ ਕੌਰ (ਗੁਰਬਖਸ਼ ਸਿੰਘ) ਜੀਦੇ ਮੈਂ ਹੋਂ ਕਹਿਵਾ ਰਹੇ ਹਨ।ਪਰ ਕੁਛ ਟਿਕਾਣੇ ਐਸੇ ਹਨ ਕਿ ਜਿਥੋਂ ਸਪਸ਼ਟ ਹੋ ਜਾਂਦਾ ਹੈ ਕਿ ਰਚੇ ਜਾ ਰਹੇ ਗ੍ਰੰਥ ਦੀ ਕਥਾ ਕਵਿ ਜੀ ਆਪਣੀ ਭੀ ਕਰ ਰਹੇ ਹਨ, ਸ੍ਰੋਤੇ ਸੁਣ ਰਹੇ ਹਨ ਤੇ ਉੱਤਰ ਪ੍ਰਸ਼ਨ ਹੋ ਰਹੇ ਹਨ । ਦੇਖੋ ਪਹਿਲੀ ਰਾਸ ਦਾ ਦੂਸਰਾ ਅੰਸ਼ੂ, ਕਵੀ ਜੀ ਨੇ ਮੰਗਲ ਸੁਣਾ ਕਥਾ ਆਰੰਭ ਕੀਤੀ ਹੈ ਕਿ ਸਾਹਿਬ ਰਾਮ ਕੌਰ ਜੀ ਪਾਸ ਕੁਛ ਸਿੰਘਾਂ ਨੇ ਆਕੇ ਕਿਹਾ ਕਿ ਸਾਨੂੰ ਦਸਾਂ ਗੁਰੂ ਸਾਹਿਬਾਂ ਦੇ ਪ੍ਰਸੰਗ ਸੁਣਾਓ । ਪਰ ਏਥੇ ਕਵੀ ਸੰਤੋਖ ਸਿੰਘ ਜੀ ਦੇ ਸ੍ਰੋਤੇ ਮਿਲਕੇ ਆਖਣ ਲੱਗੇ ਕਿ ਦਸਾਂ ਗੁਰੂ ਸਾਹਿਬਾਂ ਦੀ ਕਥਾ ਜੋ ਭਾਈ ਰਾਮ ਕੁਇਰ ਦੀ ਜ਼ਬਾਨੀ ਤੁਸਾਂ ਸੁਨਾਉਣੀ ਹੈ ਉਸਤੋਂ ਪਹਿਲਾਂ ਰਾਮ ਕੁਇਰ ਜੀ ਦੀ ਅਪਣੀ ਕਥਾ ਸੁਨਾਓ, ਯਥਾ:–

ਇਹ ਪ੍ਰਸੰਗ ਸੁਨਿ ਸ਼੍ਰੋਤਾ ਸਾਰੇ ॥ ਮਿਲਿ ਸੰਤੋਖ ਸਿੰਘ ਨਿਕਟ ਉਚਾਰੇ ।
'ਰਾਮ ਕੁਇਰ ਕੀ ਪੂਰਬ ਕਥਾ ॥ ਹਮਹਿੰ ਸੁਨਾਵਹੁ ਹੋਈ ਜਥਾ ॥ ੩੧ ॥
ਕਿਮ ਗਹਿ ਨਿਕਟ ਰਹੇ ਸੁਖ ਪਾਇ ॥ ਭੇ ਗੁਰਬਖਸ਼ ਸਿੰਘ ਕਿਸ ਭਾਇ ?
ਕਹਹੁ ਚਰਿੱਤ੍ਰ ਪ੍ਰਥਮ ਇਨ ਕੇਰਾ ॥ ਪੁਨ ਉਚਰਹੁ ਇਤਿਹਾਸ ਬਡੇਰਾ' ॥ ੩੨ ॥
ਕਵਿ ਇਮ ਸੁਨਿ ਸ਼੍ਰੋਤਨਿ ਤੇ ਬਾਨੀ ॥ ਰਾਮ ਕੁਇਰ ਕੀ ਕਥਾ ਬਖਾਨੀ ॥
ਕੁਛਕ ਚਰਿੱਤ੍ਰ ਕਹੋਂ ਤਿਨ ਕੇਰਾ ॥ ਪਠਤਿ ਸੁਨਤਿ ਸੁਖ ਦੇਤਿ ਘਨੇਰਾ ॥ ੩੩ ॥

ਇਸੇ ਤਰ੍ਹਾਂ ਦੇਖੋ, ਰਾਸ ੨ ਅੰਸੂ ੪੦:—

ਸ੍ਰੋਤਾ ਸੁਨਿ ਕਰਿ ਸ਼ੁਭ ਇਤਿਹਾਸ ॥ ਚਿਤ ਮਹਿੰ ਚੌਂਪ ਬਿਸਾਲ ਪ੍ਰਕਾਸ਼ ॥
ਸਿੱਖਜਨਿ ਗਨ ਕੇ ਸੁਨਿ ਕਰਿ ਨਾਮੁ ॥ ਜਿਨ ਕਉ ਪ੍ਰਾਪਤਿ ਉੱਤਮ ਧਾਮੁ ॥ ੩੩ ॥
ਗਜਾਨਵਾਨ ਪੂਰਨ ਪਦ ਪਾਯੋ ॥ 'ਜਿਨ ਸਿੱਖਨ ਸਤਿਗੁਰੂ ਰਿਝਾਯੋ ॥
ਤਿਨ ਕੀ ਕਰਹੁ ਬਾਰਤਾ ਸਾਰੀ ॥ ਜੇ ਜੇ ਭਏ ਪਰਮ ਉਪਕਾਰੀ ॥ ੩੪ ॥
ਸੋ ਸਭ ਕਰਹੁ ਕਥਾ ਰਮਣੀਕਾ ॥ ਸੁਨਤ ਪ੍ਰੀਤ ਤੇ ਜਿਮ ਚੁਇ ਨੀਕਾ' ॥
ਸ੍ਰੋਤਨਿ ਕੇ ਸੁਨਿਕੈ ਸਭਿ ਬੈਨ ॥ ਬਕਤਾ ਭਯੋ ਪ੍ਰਫੁਲਜਤ ਨੈਨ ॥ ੩੬ ॥
'ਨਿਸ਼ਚੈ ਪ੍ਰੇਮ ਲਖਜੋ ਤੁਮ ਸਾਚੋ ॥ ਚਿਤ ਰਾਚੋ ਹਿਤ ਸੁਨਨਿ ਉਬਾਚੋ ॥
ਯਾਤੇ ਮੈਂ ਬਰਨੌਂ ਸਭਿ ਕਥਾ ॥ ਸਿੱਖਜਨ ਗਨ ਪ੍ਰਸੰਗ ਹੈਂ ਯਥਾ' ॥ ੩੭ ॥

ਕਵਿ ਜੀ ਦਾ ਕਥਨ ਕਰਨਾ, ਸ੍ਰੋਤਿਆਂ ਦਾ ਸੁਣਨਾਂ, ਸਾਰਿਆਂ ਸਿੱਖਾਂ ਦੇ ਹਾਲ ਸੁਣਨ ਦੀ ਚੌਂਪ ਪ੍ਰਗਟ ਕਰਨੀ, ਕਵੀ ਜੀ ਦਾ ਕਹਿਣਾ ਕਿ 'ਯਾਤੇ ਮੈਂ ਬਰਨੌਂ ਸਭ ਕਥਾ' ਵਿਦਤ ਕਰ ਰਹੇ ਹਨ ਕਿ ਕਥਾ ਕਰ ਰਹੇ ਹਨ ਤੇ ਪ੍ਰਸ਼ਨੋਤਰ ਹੋ ਰਹੇ ਹਨ।

ਫਿਰ ਰਾਸ ੩ ਅੰਸੂ ੪੮ ਅੰਕ ੪, ੫ ਵਿਚ ਵੀ ਕਵੀ ਜੀ ਆਪਣੇ ਸ੍ਰੋਤਿਆਂ ਨੂੰ ਭੱਟਾਂ ਦੀ ਕਥਾ ਸੁਣਾਉਣ ਲਗੇ ਸਿੱਧ ਹੁੰਦੇ ਹਨ। ਰਾਸ ੭ ਅੰਸੂ ੩੨ ਦੇ ਆਰੰਭ ਵਿਚ ਬੀ ਅਪਣੇ ਸ੍ਰੋਤਿਆਂ ਨੂੰ ਕਵੀ ਜੀ ਸੰਬੋਧਨ ਕਰਕੇ ਕਹਿੰਦੇ ਹਨ:—

ਇਤ ਐਸੇ ਪਹੁੰਚਜੋ ਤੁਰੰਗ ਉਤ ਲਵਪੁਰਿ ਕੀ ਗਾਥ।
ਜਿਮ ਹੋਈ ਸੰਤਹੁ ਸੁਨਹੁ ਕਹਤਿ ਕਵੀ ਤੁਮ ਸਾਥ ॥ ੧ ॥

ਇਸੇ ਤਰ੍ਹਾਂ ਰਾਸ ੯ ਅੰਸੂ ੨੧ ਵਿਚ ਇਕ ਇਸ਼ਾਰਾ ਮੌਜੂਦ ਹੈ:—

ਕਥਾ ਸੁਨਤਿ ਸ੍ਰੋਤਾ ਸਵਧਾਨ। ਸਰਮਦ ਕਥਾ ਸੁਨੀ ਜਬਿ ਕਾਨ।
ਬੂਝਨਿ ਕਰਜੋ 'ਕੌਨ ਇਹ ਭਯੋ ? ਕਿਮ ਖੁਦਾਇ ਕੋ ਮਾਰਗ ਲਯੋ ?' ॥ ੩੬ ॥
ਸੁਨਿ ਸ੍ਰੋਤਨਿ ਤੇ ਪ੍ਰਸ਼ਨ ਬਿਸਾਲਾ। ਸਰਮਦ ਕੀ ਜਿਮ ਕਥਾ ਰਸਾਲਾ।
ਕਰੀਸੁਨਾਵਨਿ ਜਿਸ ਬਿਧਿ ਭਯੋ। ਜਿਮ ਅਵਰੰਗ ਮਰਿਵਾਵਨਿ ਕਯੋ ॥ ੩੭ ॥

ਇਥੇ ਵੀ ਸ੍ਰੋਤਿਆਂ ਦਾ ਸਾਵਧਾਨਤਾ ਨਾਲ ਕਥਾ ਸੁਣਨਾ, ਪ੍ਰਸ਼ਨ ਕਰਨਾ ਤੇ ਆਪ ਦਾ ਉੱਤਰ ਦੇਣਾ ਪ੍ਰਗਟ ਹੈ। ਫਿਰ ਰਾ: ੧੧ ਅੰਸੂ ੪੩ ਵਿਚ ਕਵੀ ਜੀ ਕਹਿੰਦੇ ਹਨ:—

ਤਿਸ ਕੈਥਲ ਪੁਰਿ ਮਹਿੰ ਕਵਿ ਬਸੈ। ਗੁਰ ਜਸ ਕਰਤਿ ਰਹਜੋ ਅਪ ਨਸੈ ॥ ੪੨।

ਮੁਕਾਮੀ ਖੋਜ ਨੇ ਬੀ ਸਾਬਤ ਕਰ ਦਿੱਤਾ ਹੈ ਕਿ ਕਵੀ ਜੀ ਨਾਵੀਂ ਪਾਤਸ਼ਾਹੀ ਦੇ ਗੁਰਦਵਾਰੇ ਸ਼ਹਿਰ ਦੇ ਅੰਦਰ ਗੁਰ ਪ੍ਰਤਾਪ ਸੂਰਜ* ਦੀ ਕਥਾ ਲੋਢੇ ਪਹਿਰ ਕਰਿਆ ਕਰਦੇ ਸਨ ਜੈਸਾ ਕਿ ਪਿੱਛੇ ਦੱਸ ਆਏ ਹਾਂ। ਇਕ ਸਿੱਧਾਂਤ ਇਹ ਬੀ ਨਿਕਲ ਆਇਆ ਕਿ ਆਪ ਰਚਨਾ ਰਚਕੇ, ਕਥਾ ਕਰਕੇ, ਫਿਰ ਕੋਈ ਲੋੜ ਪੈ ਜਾਣ ਤੇ ਸੁਧਾਈ ਕਰਕੇ ਲਿਖਾਰੀਆਂ ਨੂੰ ਲਿਖਾਯਾ ਕਰਦੇ ਸਨ। ਕਿਉਂਕਿ ਲਿਖਾਰੀ ਨੂੰ ਤਾਂ ਆਦਮੀ ਸੋਧੀ ਹੋਈ ਰਚਨਾ ਹੀ ਲਿਖਾਉਂਦਾ ਹੈ।

*ਕਿਉਂ ਇਸ ਗ੍ਰੰਥ ਦਾ ਨਾਮ ਗੁਰ ਪ੍ਰਤਾਪ ਸੂਰਜ ਰੱਖਿਆ ਇਸ ਬਾਬਤ ਕਵੀ ਜੀ ਨੇ ਆਪ ਰੁਤ ੧ ਅੰਸੂ ੧ ਅੰਕ ੧੫ ਤੋਂ ੧੮ ਅਨ ੧ ਅੰਸੂ ੧ ਅੰਕ ੮ ਤੇ ੯ ਵਿਚ ਕਾਰਣ ਦੱਸ ਦਿੱਤਾ ਹੈ।

੧੮. ਗੁਰਪ੍ਰਤਾਪ ਸੂਰਜ ਕਿਸ ਪ੍ਰਭਾਵ ਹੇਠ ਲਿਖਜਾ ਗਿਆ।

ਜਿਸ ਪ੍ਰਭਾਵ ਵਿਚ ਕੋਈ ਪੁਸਤਕ ਲਿਖਜਾ ਗਿਆ ਹੋਵੇ ਉਸ ਨੂੰ ਜਾਣ ਲਿਆਂ ਪੁਸਤਕ ਦੇ ਸਮਝਣ ਵਿਚ, ਕਦਰ ਤੇ ਨੁਕਤਾਚੀਨੀ ਕਰਨ ਵਿਚ ਰਹਨੁਮਾਈ ਮਿਲਦੀ ਹੈ ਤੇ ਅਕਸਰ ਵੇਰ ਅਨਜਾਯ ਕਰਨ ਤੋਂ ਬਚ ਜਾਈਦਾ ਹੈ। ਇਸ ਲਈ ਖੋਜ ਕਰਨ ਤੇ ਉਸ ਪ੍ਰਭਾਵ ਦਾ, ਜਿਸ ਹੇਠ ਇਹ ਗ੍ਰੰਥ ਰਚਿਆ ਗਿਆ, ਜੋ ਪਤਾ ਲੱਗਾ ਹੈ ਉਸਦਾ ਕੁਛ ਵੇਰਵਾ ਦੇਂਦੇ ਹਾਂ:—

ਕੈਥਲ ਕੁਰਛੇਤ੍ਰ ਦੀ ਧਰਮ ਛੇਤ੍ਰ ਧਰਤੀ ਦਾ ਹਿੱਸਾ ਹੈ। ਇਥੇ ਸਨਾਤਨ ਸਮੇਂ ਤੋਂ ਵਿਸ਼ੇਸ਼ ਵਸੋਂ ਬ੍ਰਹਮਣਾਂ ਦੀ ਸੀ। ਤੁਰਕ ਰਾਜ ਸਮੇਂ ਇਸ ਵਿਚ ਉਦਾਸੀ ਤੇ ਨਮੂਨਤਾ ਹੋ ਗਈ ਸੀ। ਅਖੀਰਲੇ ਬਲੋਚ ਪਠਾਨ ਰਾਜ ਰੌਲੇ ਵਿਚ ਕੈਥਲ ਦੁਖੀ ਰਿਹਾ ਹੈ ਤੇ ਉਜਾੜੇ ਵਲ ਰੁਖ ਹੋ ਗਿਆ ਸੀ। ਸਿੱਖ ਰਾਜ ਹੁੰਦੇ ਹੀ ਬ੍ਰਹਮਣੀ ਬਲ ਜਾਗ ਪਿਆ। ਸਿੱਖ ਰਾਜਿਆਂ ਨੇ ਵਿਦਜਾ ਦੀ ਸਰਪ੍ਰਸਤੀ ਕੀਤੀ, ਵਸੋਂ ਟਹਿਕ ਪਈ, ਦੂਰੋਂ ਦੂਰੋਂ ਪੰਡਿਤ ਆ ਆਬਾਦ ਹੋਏ। ਸੰਸਕ੍ਰਿਤ ਵਿਦਜਾ ਦਾ ਓਹ ਜ਼ੋਰ ਹੋਯਾ ਕਿ ਇਸ ਨੂੰ ਲੋਕ ਦੂਸਰੀ ਕਾਂਸ਼ੀ ਆਖਣ ਲੱਗ ਪਏ। ਉਵ ਬੀ ਧਰਤੀ ਕੁਰਛੇਤ੍ਰ ਦੀ ਹੋਣ ਕਰਕੇ ਕਾਂਸ਼ੀ ਵਾਂਙੂ ਪਵਿੱਤ੍ਰ ਮੰਨੀ ਹੋਈ ਸੀ। ਨਵ ਗ੍ਰਹਾਂ ਦਾ ਮੰਦਰ ਆਖਦੇ ਹਨ ਯਾ ਕਾਂਸ਼ੀ ਵਿਚ ਹੈ ਯਾ ਕੈਥਲ ਵਿਚ। ਭਾਈ ਉਦਜ ਸਿੰਘ ਦੇ ਵੇਲੇ ਤੱਕ ਹਜ਼ਾਰ ਤੋਂ ਵਧੀਕ ਘਰ ਵਿਦ੍ਵਾਨ ਬ੍ਰਹਮਣਾਂ ਦੇ ਕੈਥਲ ਵਿਚ ਹੋ ਗਏ ਹੋਏ ਸਨ। ਇਨ੍ਹਾਂ ਵਿਚੋਂ ਦੇ ਕੁ ਸੌ ਵਿਦਵਾਨ ਐਸੇ ਗਿਣੇ ਹੋਏ ਸਨ ਕਿ ਜੋ ਸ਼ਾਸਤ੍ਰਾਂ ਦੇ ਗਜਾਤਾ ਤੇ ਵੇਦਾਂ ਦੇ ਪੰਡਿਤ ਮੰਨੇ ਜਾਂਦੇ ਸਨ। ਰਾਜਾ ਆਪ ਵਿਦਵਾਨ ਸੀ ਤੇ ਵਿਦਵਾਨਾਂ ਦਾ ਕਦਰਦਾਨ ਸੀ। ਛੇਤ੍ਰ ਤੇ ਲੰਗਰ ਲਗੇ ਹੋਏ ਸਨ। ਸ਼ਹਿਰ ਦੀ ਰੌਣਕ ਤੇ ਵਿਦ੍ਵਤਾ ਦੀ ਗਰਮ ਬਾਜ਼ਾਰੀ ਸੀ। ਇਹ ਸਾਰਾ ਪ੍ਰਭਾਵ ਬ੍ਰਹਮਣੀ ਤੇ ਸੰਸਕ੍ਰਿਤ ਵਿੱਦਜਾ ਦਾ ਸੀ।

ਮਹਾਰਾਜ ਉਦਯ ਸਿੰਘ ਦੇ ਵੇਲੇ ਤਾਂ ਦੂਰੋਂ ਦੂਰੋਂ ਵਿਦਜਾਰਥੀ ਵਿਦਜਾ ਪਾਉਣ ਲਈ ਕੈਥਲ ਪਹੁੰਚਦੇ ਸਨ। ਚੰਗੇ ਚੰਗੇ ਪੰਡਿਤ ਏਥੇ ਚਰਚਾ ਵਾਦ ਕਰਨ ਆਉਂਦੇ ਤੇ ਰਾਜਾ ਵਲੋਂ ਦਾਨ ਸਨਮਾਨ ਪਾ ਕੇ ਜਾਂਦੇ। ਚਾਰ ਹਵੇਲੀਆਂ ਗੁ:ਪ੍ਰ:ਸੂਰਜ ਦੀ ਨਿਗਰਾਨੀ ਕਰਨ ਵਾਲੇ ਪੰਡਤਾਂ ਜੋਗ ਪ੍ਰਾਪਤ ਸਨ*। ਜੋਗ ਮਤ ਦੇ ਆਚਾਰਯ ਤੇ ਸੰਨਜਾਸੀ ਸਾਧੂ ਸਨਮਾਨੇ ਜਾਂਦੇਸਨ। ਕਾਂਸ਼ੀ ਤੋਂ ਪੰਡਿਤ ਸ਼ਿਵ ਸਹਾਇ ਨਾਮੇ ਵਿਦਜਾ ਦਾ ਧੁਰੰਧਰ ਏਥੇ ਆਦਰ ਪਾਕੇ ਆ ਵਸਿਆ ਸੀ। ਮਰਹਟੇ ਪੰਡਤ ਮੂਲਚੰਦ ਲਛਮੀ ਨਾਰਾਯਨ ਇਸ ਨਗਰ ਵਿਚ ਆ ਵਸੇ ਸਨ ਜੋ ਬੜੇ ਪ੍ਰਸਿੱਧ ਹੋਏ ਹਨ। ਬਾਗੜੀਏ ਪੰਡਤਾਂ ਦੀ ਕਾਫੀ ਵਸੋਂ ਆਬਾਦ ਸੀ। ਹੋਰ ਕਵੀ ਤੇ ਵਿਦਵਾਨ ਬੀ ਬਹੁਤ ਸਨ। ਦਰਜਨ ਤੋਂ ਵਧੀਕ ਹਿੰਦੂ ਮੰਦਰ ਉਸ ਵੇਲੇ ਗਹਿਮਾ ਗਹਿਮ ਕਰਦੇ ਸੇ। ਸਿੱਖ ਵਸੋਂ ਬਹੁਤ ਘਟ ਸੀ। ਰਾਜਾ, ਉਸਦੀ ਫੌਜ ਤੇ ਕੁਛ ਹੋਰ ਘਰਾਣੇ ਜੋ ਆਕੇ ਵੱਸੇ ਸਨ† ਗੋਣਤੀ

*ਇਨ੍ਹਾਂ ਹਵੇਲੀਆਂ ਨੂੰ ਅੱਜ ਕਲ ਐਉਂ ਪੁਕਾਰਦੇ ਹਨ:—ਇਕ ਰਜੋਂਦੀਏ ਬ੍ਰਹਮਣਾਂ ਦੀ, ਦੂਸਰੀ ਮੋਟੇ ਬ੍ਰਹਮਣ ਦੀ, ਤੀਸਰੇ ਮਾਤ੍ਰ ਮਿਸ਼ਰ ਦੀ ਤੇ ਚੌਥੇ ਚੰਦ੍ਰ ਸ਼ੇਖਰ ਦੀ।

†ਇਸ ਵੇਲੇ ਬੀ ੫੦੦ ਕੁ ਘਰ ਬ੍ਰਾਹਮਣਾਂ ਦੇ ਏਥੇ ਹੈਨ ਤੇ ਓਹ ਪਹਿਲਾ ਜ਼ੋਰ ਬੀ ਨਹੀਂ, ਪਰ ਨਵਾਂ ਗਿਆ ਆਦਮੀ ਉਥੇ ਰਹਿਕੇ ਬ੍ਰਹਮਣੀ ਵਿਦਜਾ ਦੇ ਪ੍ਰਭਾਵ ਨੂੰ ਅਜੇ ਬੀ ਪ੍ਰਤੀਤ ਕਰ ਲੈਂਦਾ ਹੈ। ਉਸ ਸਮੇਂ ਤਾਂ ਇਹ ਪ੍ਰਭਾਵ ਅੱਤ ਪ੍ਰਬਲ ਸੀ।

ਵਿਚ ਬਹੁਤ ਨਹੀਂ ਸਨ। ਰਾਜਾ ਸਿੰਘ ਸੀ, ਪੂਜਜ ਘਰਾਣੇ ਦਾ ਸੀ। ਰਾਜਾ ਹੋ ਕੇ ਭਾਈ ਸਾਹਿਬ ਅਖਵਾਉਣਾ ਪਸੰਦ ਕਰਦਾ ਸੀ। ਸਿੱਖੀ ਵਿਚ ਸਿਆਣਾ ਸੀ ਪਰ ਵਿਦਜਾ ਦੇ ਪ੍ਰਭਾਵ ਹੇਠ ਉਹ ਬੀ ਝੁਕਾਉ ਉਸ ਰੁਖ ਦਾ ਰੱਖਦਾ ਸੀ ਜਿਸ ਰੁਖ ਦੀ ਵਿਦਜਾ ਦਾ ਕਿ ਓਥੇ ਪ੍ਰਚਾਰ ਸੀ। ਕਵੀ ਜੀ ਨੇ ਇਸ ਪ੍ਰਭਾਵ, ਇਸ ਵਾਯੂ ਮੰਡਲ ਵਿਚ ਬੈਠਕੇ ਕੰਮ ਕੀਤਾ ਹੈ। ਕੈਥਲ ਪਹੁੰਚਕੇ ਜਪੁਜੀ ਦੇ ਟੀਕਾ ਦੇ ਬਾਦ ਰਾਮਾਯਣ ਤੇ ਆਤਮ ਪੁਰਾਣ ਦੋ ਗ੍ਰੰਥ ਉਸੇ ਮਤਿ ਦੇ ਲਿਖੇ ਹਨ ਤੇ ਰਾਜਾ ਨੇ ਰਾਮਾਯਣ ਪੜ੍ਹੀ ਤੇ ਇਕ ਪਿੰਡ ਇਨਾਮ ਦਿੱਤਾ ਹੈ। ਇਹ ਬੀ ਸੂਚਕ ਹੈ ਉਸ ਚੁਗਿਰਦ ਦਾ ਕਿ ਜਿਸ ਵਿਚ ਕਵੀ ਜੀ ਨੇ ਕੰਮ ਕੀਤਾ ਹੈ ਤੇ ਰਾਜਾ ਦੀ ਰੁਚੀ ਦਾ ਜੋ ਪੰਡਿਤਾਂ ਤੇ ਸੰਨਜਾਸੀਆਂ ਜੋਗੀਆਂ ਦੇ ਪ੍ਰਭਾਵ ਨਾਲ ਬਣ ਰਹੀ ਹੈਸੀ।

ਇਹ ਤਾਂ ਸੀ ਕੈਥਲ ਵਿਚ ਬਾਹਰਲਾ ਪ੍ਰਭਾਵ। ਜਿਸ ਸਮੇਂ ਗ੍ਰੰਥ ਲਿਖਿਆ ਗਿਆ ਤਦੋਂ ਅਕਸਰ ਸਿੱਖ ਰਜਾਨੀਆਂ ਦਾ ਰੋ ਕਿਸ ਪਾਸੇ ਸੀ, ਇਹਦੀ ਵੀਚਾਰ ਇਸ ਪ੍ਰਕਾਰ ਹੈ:—

ਵਿਸ਼ੇਸ਼ ਸਿੱਖ ਰਜਾਨੀਆਂ ਦਾ ਰੋ ਉਸ ਸਮੇਂ ਇਹ ਸੀ ਕਿ ਹਿੰਦੂ ਲੋਕ ਸਿੱਖ ਗੁਰੂ ਸਾਹਿਬਾਨ ਨੂੰ ਅਵਿਤਾਰ ਮੰਨ ਲੈਣ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੇਦ ਸਥਾਨੀ ਦਰਜਾ ਦੇਣ। ਇਹ ਅਸੂਲ ਬੀ ਸਿੱਖਾਂ ਵਿਚ ਤਦੋਂ ਪ੍ਰਪੱਕ ਸੀ ਕਿ ਨਿੰਦਿਆ ਕਿਸੇ ਦੀ ਨਹੀਂ ਕਰਨੀ, ਪਰ ਆਪਣੇ ਸਤਿਗੁਰਾਂ ਨੂੰ ਸਭ ਤੋਂ ਸ੍ਰੇਸ਼ਟ ਤੇ ਵਿਸ਼ੇਸ਼ ਮੰਨਣਾ ਹੈ। ਇਸ ਲਈ ਓਹ ਦੂਸਰੇ ਮਤ ਦੇ ਬਜ਼ੁਰਗਾਂ ਨੂੰ ਸਤਿਕਾਰ ਨਾਲ ਹੀ ਲਿਖਿਆ ਕਰਦੇ ਸਨ। ਇਸ ਸਮੇਂ ਲਾਹੌਰ ਦਰਬਾਰ ਦੇ ਭੋਗੜੇ ਅਹਿਲਕਾਰ ਬੀ ਸਿੱਖੀ ਵਿਚ ਬੇ ਮਲੂਮ ਰਲੇ ਪੁਆ ਰਹੇ ਸਨ। ਸੋ ਸਾਰੇ ਦੇਸ਼ ਵਿਚ ਨਿਰੋਲ ਸਿੱਖੀ ਦੇ ਖਜਾਲਾਂ ਵਿਚ ਰਲਵਾਂ ਰੰਗ ਪੈ ਰਿਹਾ ਸੀ। ਰਾਜੇ, ਜ਼ਮੀਂਦਾਰ ਰਾਜਸੀ ਕੰਮਾਂ ਵਿਚ ਹੁੱਬੇ ਪਏ ਸਨ ਤੇ ਸਿੱਖੀ ਧਰਮ ਵਿਚ ਇਕ ਰਲੇ ਦਾ ਰੋ ਚਲ ਰਿਹਾ ਸੀ।

ਦੇਵੀ ਦੇ ਪ੍ਰਸੰਗ ਲਿਖਣ ਬਾਬਤ ਕਵੀ ਜੀ ਦੇ ਆਪਣੇ ਪੁੱਤ੍ਰ ਅਜੈ ਸਿੰਘ ਵਲੋਂ ਤਲਵਾਰ ਦੇ ਡਰ ਨਾਲ ਮਜਬੂਰ ਕੀਤਾ ਜਾਣਾ ਕਵੀ ਜੀ ਦੇ ਪਰਿਵਾਰ ਦੇ ਲਗ ਪਗ ਸਾਰੇ ਬੰਦੇ ਦੱਸਦੇ ਹਨ। ਐਸੇ ਸਾਮਾਨਾਂ ਦੇ ਹੁੰਦਿਆਂ ਕਵੀ ਜੀ ਦਾ ਆਪਣੀਆਂ ਲੜਕੀਆਂ ਦੀ ਸ਼ਾਦੀ ਗੁਰਮਤ ਅਨੁਸਾਰ ਅਰਦਾਸਾ ਕਰਕੇ ਕਰਨੀ, ਰਾਮ ਰਾਈਏ ਨੂੰ ਸਿੱਖ ਸਜਾਏ ਬਿਨ ਲੜਕੀ ਨਾ ਦੇਣੀ, ਆਪਣਾ ਵਿਆਹ ਗੋਤ ਦਾ ਬੰਧਨ ਤੋੜਕੇ ਕਰਨਾ ਤੇ ਸ਼ਿਵ, ਦੇਵੀ, ਹਿੰਦੂ ਤ੍ਰਿਧਾਮੂਰਤੀ ਸਭ ਨੂੰ ਸਤਿਗੁਰਾਂ ਦੇ ਸੇਵਕ ਦੱਸਣਾ, ਗੁਰੂ ਸਾਹਿਬਾਂ ਨੂੰ ਨਿਰੰਕਾਰ ਯਾ ਬ੍ਰਹਮ ਦਾ ਅਵਿਤਾਰ ਦੱਸਣਾ, ਦੂਸਰੀ ਪਾਤਸ਼ਾਹੀ ਦੇ ਸਚਖੰਡ ਪਯਾਨ ਪਰ ਲੌਕਿਕ ਸ਼ਾਸਤ੍ਰਿਕ ਰੀਤੀ ਦੀ ਮਨਾਹੀ ਆਦਿ ਗੱਲਾਂ ਖੁੱਲ੍ਹੀਆ ਲਿਖਣੀਆਂ ਤੇ ਪੰਥ ਨੂੰ ਤੀਸਰਾ ਮਤ ਸਫੁਟ ਦੱਸਣਾ, ਪੁਰਸ਼ੋਤਮਾਂ ਤੇ ਪਰਾਵਰਾਂ ਤੋਂ ਗੁਰੂ ਜੀ ਨੂੰ ਅਧਿਕ ਲਿਖਣਾ, ਏਹ ਗੱਲਾਂ ਐਸੀਆਂ ਹਨ ਜਿਨ੍ਹਾਂ ਤੋਂ ਅਸੀਂ ਉਨ੍ਹਾਂ ਦੀ ਸਿੱਖੀ ਵਿਚ ਅਨਿੰਨਤਾਈ ਨੂੰ ਸਫੁਟ ਵੇਖ ਸਕਦੇ ਹਾਂ*।

ਪਟਿਆਲਾ ਰਾਜ ਵਿਚ ਇਕ ਨਿਰਮਲੇ ਸੰਤਾਂ ਦਾ ਡੇਰਾ ਠੀਕਰੀ ਵਾਲਾ ਹੈ, ਏਥੇ ਗੁਰ

*ਵੇਰਵੇ ਲਈ ਦੇਖੋ 'ਇਸ਼ਟਪਤੀ' ਵਾਲਾ ਲੇਖ ਜੋ ਅਗੇ ਆਵੇਗਾ।

ਪ੍ਰਤਾਪ ਸੂਰਜ ਦੀ ਕਥਾ ਹੋਇਆ ਕਰਦੀ ਸੀ। ਇਕ ਵੇਰ ਸੰਤ ਦੀਵਾਨ ਸਿੰਘ ਜੀ ਨੂੰ ਕਥਾ ਵਿਚ ਇਕ ਵਿਦਯਾਰਥੀ ਜੀ ਨੇ ਪੁੱਛਿਆ ਕਿ ਕੀਹ ਆਪ ਨੇ ਭਾਈ ਸੰਤੋਖ ਸਿੰਘ ਜੀ ਦੇ ਦਰਸ਼ਨ ਕੀਤੇ ਸਨ ? ਤਾਂ ਆਪ ਨੇ ਦੱਸਿਆ ਕਿ ਅਸੀਂ ਜਦੋਂ ਕੇਥਲ ਵਿਚ ਵਿਦਯਾ ਪਾਉਂਦੇ ਸਾਂ ਤਦੋਂ ਕਵੀ ਜੀ ਗੁਰ ਪ੍ਰਤਾਪ ਸੂਰਜ ਲਿਖਿਆ ਕਰਦੇ ਸਨ। ਕਵੀ ਜੀ ਬੜੇ ਪੱਕੇ ਸਿੱਖ, ਭਲੇ ਪੁਰਖ ਤੇ ਬੜੇ ਵਿਦਵਾਨ ਮੰਨੇ ਜਾਂਦੇ ਸਨ। ਇਸੀ ਤਰ੍ਹਾਂ ਇਕ ਹੋਰ ਗੱਲ ਇਕ ਗਯਾਨੀ ਜੀ ਤੋਂ ਸ੍ਰੋਤ ਪਈ ਹੈ ਕਿ ਇਕ ਸੱਜਣ ਗੁਪਾਲ ਸਿੰਘ ਜੀ ਸਾਧੂ ਹੋਏ ਹਨ, ਆਪ ਕਵੀ ਜੀ ਦੇ ਸ਼ਾਗਿਰਦ ਬੀ ਸਨ। ਆਪ ਨੇ ਗੁ: ਪ੍ਰ: ਸੂਰਜ ਵਿਚੋਂ ਅਵਤਾਰ ਤੇ ਸੱਚਖੰਡ ਪਯਾਨ ਦੇ ਪ੍ਰਸੰਗ ਸੰਕਲਤ ਬੀ ਕੀਤੇ ਸਨ*। ਇਹ ਦੱਸਿਆ ਕਰਦੇ ਸਨ ਕਿ ਗੁ: ਪ੍ਰ: ਸੂਰਜ ਰਚਨਾ ਦੇ ਦਿਨਾਂ ਵਿਚ ਕਵੀ ਜੀ ਨੂੰ ਕੇਥਲ ਦੀ ਆਮ ਬ੍ਰਹਿਮਣੀ ਜਨਤਾ ਕੁਛ ਉਸੇ ਨਜ਼ਰ ਨਾਲ ਦੇਖਦੀ ਸੀ, ਜਿਸ ਨਾਲ ਸਿੰਘ ਸਭਾ ਦੇ ਸੇਵਕਾਂ ਨੂੰ ਸੁਧਾਰ ਆਰੰਭ ਕਰਨ ਵੇਲੇ ਪੰਜਾਬ ਦੀ ਸਨਾਤਨੀ ਜਨਤਾ ਉਦਾਸੀ ਦੀ ਨਜ਼ਰ ਨਾਲ ਦੇਖਦੀ ਹੁੰਦੀ ਸੀ। ਇਸ ਤੋਂ ਪਤਾ ਲੱਗਾ ਕਿ ਕਵੀ ਜੀ ਨੇ ਆਪਣੇ ਸਮੇਂ ਤੇ ਹਾਲਾਤ ਵਿਚ ਆਪਣੀ ਸਮਝ ਮੁਜਬ ਕੁਛ ਉਸ ਤਰ੍ਹਾਂ ਦੇ ਕੰਮ ਦਾ ਉੱਦਮ ਕੀਤਾ ਸੀ ਜੀਕੂੰ ਦਾ ਕਿ ਉਨ੍ਹਾਂ ਤੋਂ ੩੦ ਕੁ ਵਰ੍ਹੇ ਮਗਰੋਂ ਸਿੱਖੀ ਦੇ ਪ੍ਰਚਾਰ ਵਿਚ ਸਿੰਘ ਸਭਾ ਨੇ ਕੀਤਾ।

ਇਕ ਹੋਰ ਗੱਲ ਪਰੰਪਰਾ ਤੋਂ ਚਲੀ ਆਈ ਹੈ ਤੇ ਖੋਜ ਤੋਂ ਬੀ ਨਿਸ਼ਚਿਤ ਜਾਪਦੀ ਹੈ। ਉਹ ਇਹ ਹੈ ਕਿ ਗੁ: ਪ੍ਰ: ਸੂਰਜ ਦੀ ਰਚਨਾਂ ਦੇ ਦਿਨਾਂ ਵਿਚ ਕਵੀ ਜੀ ਕੇਥਲ ਤੋਂ ਉਦਾਸ ਹੋਕੇ ਕਈ ਵੇਰ ਟੁਰ ਆਏ ਹਨ ਤੇ ਆਏ ਬੀ ਚਪ ਚਾਪ ਹਨ ਤੇ ਜਿੰਨੀ ਵਾਰੀ ਐਸਾ ਹੋਇਆ ਹੈ ਮਹਾਰਾਜ ਭਾਈ ਉਦਯ ਸਿੰਘ ਜੀ ਨੇ ਉਨ੍ਹਾਂ ਨੂੰ ਮਨਾ ਕੇ ਵਾਪਸ ਬੁਲਾ ਲਿਆ ਹੈ। ਇਹ ਉਦਾਸੀ ਇਸ ਗੱਲ ਦੀ ਹੁੰਦੀ ਸੀ ਕਿ ਕਵੀ ਜੀ ਇਸ ਗ੍ਰੰਥ ਦੀ ਰਚਨਾਂ ਵਿਚ ਨਿਰਾਂਕੁਸ ਚਲਣਾ ਚਾਹੁੰਦੇ ਸਨ ਪਰ ਉਹਨਾਂ ਦੇ ਸਿਰ ਤੇ ਚਾਰ ਕੁ ਹੋਰ ਵਿਦਵਾਨਾਂ ਦਾ ਕੁੰਡਾ ਲੱਗਾ ਹੋਇਆ ਸੀ। ਏਹ ਲਗਾਏ ਤਾਂ ਗਏ ਸਨ ਸਹਾਇਤਾ ਵਾਸਤੇ ਪਰ ਇਨ੍ਹਾਂ ਦਾ ਪ੍ਰਭਾਉ ਕੁੰਡੇ ਵਾਲਾ ਸੀ। ਏਹ ਬਹਿਮਣ ਤੇ ਬ੍ਰਹਿਮਣੀ ਖਿਆਲਾਤ ਦੇ ਸਨ। ਏਹ ਗੁਰਸਿੱਖੀ ਦੇ ਆਦਰਸ਼ਾਂ ਨੂੰ ਸਮਝਦੇ ਨਹੀਂ ਸਨ ਤੇ ਇਸ ਗ੍ਰੰਥ ਨੂੰ ਨਿਰੋਲ ਆਪਣੇ ਖਿਆਲਾਤ ਦਾ ਸ਼ੀਸ਼ਾ ਬਣਾਇਆ ਚਾਹੁੰਦੇ ਸਨ। ਕਵੀ ਜੀ ਭਾਵੀ ਨਹੀਂ ਸਨ ਦੇਂਦੇ ਤਾਂ ਕਈ ਵਲਾਂਵਿਆਂ ਵਿਚ ਸ਼ਕਾਇਤਾਂ ਹੋ ਜਾਇਆ ਕਰਦੀਆਂ ਸਨ। ਇਸ ਗੱਲ ਦਾ ਤੋਖਲਾ ਕਵੀ ਜੀ ਨੂੰ ਬੀ ਸੀ ਕਿ ਦਸਾਂ ਗੁਰੂ ਸਾਹਿਬਾਂ ਦੇ ਜਸ ਦਾ ਇਹ ਸਾਮਾਨ ਏਥੇ ਬੱਝ ਗਿਆ ਹੈ ਤੇ ਜੇ ਮੈਂ ਰਾਜਸੀ ਸਹਾਇਤਾ ਤੋਂ ਦੂਰ ਆਪਣੇ ਆਸਰੇ ਚਲਾ ਗਿਆ ਤਾਂ ਇਹ ਕੰਮ ਕਿਤੇ ਵਿੱਚੇ ਹੀ ਨਾ ਰਹਿ ਜਾਵੇ, ਇਸ ਕਰਕੇ ਉਨ੍ਹਾਂ ਸਿਰ-ਕੁੰਡਿਆਂ ਨਾਲ ਕਈ ਥਾਂ ਕੁਝ ਸਮਝੌਤਾ ਬੀ ਕਰ ਲੈਂਦੇ ਸਨ, ਉਨ੍ਹਾਂ ਦਾ ਆਖਿਆ ਕੁਛ ਪਾ ਦਿੱਤਾ ਕੁਛ ਨਾਂ ਪਾਇਆ। ਪਾਉਣ ਵਿਚ ਕੋਈ ਆਪਣੀ ਉੱਛਲ ਰਖ ਲਈ, ਕਿਤੇ ਅੱਗੇ ਪਿਛੇ ਪਾਈਆਂ ਗਲਾਂ ਦਾ ਸਮਾਧਾਨ ਕਰ ਦਿੱਤਾ। ਇਸ ਕਰਕੇ ਕਈ ਗੱਲਾਂ ਪਰਸਪਰ ਵਿਰੋਧੀ ਮਿਲਦੀਆਂ ਹਨ†। ਉਂਵ

*ਗੁਰਪੁਰਬਾਂ ਪਰ ਮੋਤੀ ਬਾਗ ਪਟਯਾਲਾ ਵਿਚ ਇਸੇ ਸੰਥੇ ਤੋਂ ਕਥਾ ਹੁੰਦੀ ਹੈ।

†ਸਾਨੂੰ ਇਸ ਪ੍ਰਕਾਰ ਦੇ ਹਾਲ ਕਈ ਗਯਾਨੀ ਸੱਜਣਾਂ ਨੇ ਬੀ ਜ਼ਬਾਨੀ ਯਾ ਲਿਖਕੇ ਦੱਸੇ ਹਨ।

ਵੀ ਰਾਜ ਦਰਬਾਰਾਂ ਵਿਚ ਜੇ ਕਿਸੇ ਦਾ ਸਤਿਕਾਰ ਹੋ ਜਾਵੇ ਤਾਂ ਦੇਖੀ ਲੋਕ ਉਤਪਤ ਹੋ ਜਾਇਆ ਕਰਦੇ ਹਨ। ਰਚਨਹਾਰ ਲਈ ਬੜਾ ਦੁਖਦਾਈ ਕੰਮ ਹੁੰਦਾ ਹੈ ਜਦੋਂ ਕਿ ਉਸਨੂੰ ਅਪਣੀ ਰਚਨਾਂ ਤੋਂ ਛੁੱਟ ਆਪਣੇ ਕੰਮ ਦੀਆਂ ਮੁਸ਼ਕਲਾਂ ਦੇ ਮੁਕਾਬਲੇ, ਅਪਣੀ ਉਪਜੀਵਕਾ ਦੀਆਂ ਕਠਨ-ਤਾਈਆਂ ਦੇ ਟਾਕਰੇ ਅਤੇ ਰਾਜਨੈਤਕ ਦੇਖੀਆਂ ਦੀਆਂ ਚਾਲਾਂ ਦੇ ਸਾਹਮਣੇ ਤੇ ਉਨ੍ਹਾਂ ਤੋਂ ਬਚਣ ਦੇ ਸਾਮਾਨ ਸੋਚਣੇ ਪੈ ਜਾਣ, ਜਦ ਕਿ ਰਾਜ ਦਰਬਾਰੀ ਲੋਕ ਕਿਸੇ ਇਖ਼ਲਾਕ ਕਿਸੇ ਦੀਨ ਧਰਮ ਦੇ ਅਸੂਲਾਂ ਦੀ ਪਰਵਾਹ ਨਹੀਂ ਕਰਦੇ, ਕੇਵਲ ਅਪਣੀ ਮਨੋਰਥ ਸਿੱਧੀ ਲਈ ਕਾਮਯਾਬੀ ਉਨ੍ਹਾਂ ਦਾ ਆਸ਼ਾ ਹੁੰਦੀ ਹੈ ਚਾਹੇ ਕਿਵੇਂ ਹੋ ਜਾਵੇ। ਕਵੀ ਜੀ ਜੇਸੇ ਵਿਦਵਾਨ ਤੇ ਧਰਮੀ ਜੀਵਨ ਵਾਲੇ ਨੂੰ ਅਪਣੇ ਵਰਤਾਉ ਤੇ ਮੁਕਬਲਿਆਂ ਵਿਚ ਸਦਾਚਾਰ ਦੀਆਂ ਲੀਹਾਂ ਨੂੰ ਟੱਪਣਾ ਕਠਨ ਹੋਇਆ। ਇਸੀ ਤਰ੍ਹਾਂ ਦੀ ਦਸ਼ਾ ਵਿਚ ਮੁਕਾਬਲਾ ਡਾਢਾ ਕਠਨ ਤੇ ਕਸ਼ਟ ਦਾਤਾ ਹੋ ਜਾਇਆ ਕਰਦਾ ਹੈ। ਕੇਵਲ ਅਪਣੇ ਦਿਮਾਗ਼ ਦੀ ਸੂੱਛਤਾ ਤੇ ਬੁੱਧੀ ਦੀ ਪ੍ਰਬਲਤਾ ਹੀ ਭਲੇ ਪੁਰਖਾਂ ਪਾਸ ਇਕ ਵਸੀਲਾ ਕਾਮਯਾਬੀ ਦਾ ਹੁੰਦਾ ਹੈ। ਇਸੇ ਕਰਕੇ ਜਦੋਂ ਕਿ ਕਵੀ ਜੀ ਸਭ ਪਾਸਿਓਂ ਰੁਕ ਜਾਂਦੇ ਸਨ ਤਦੋਂ ਹੀ ਫਿਰ ਨਿਰਾਸਤਾ ਦੇ ਘਰ ਆਕੇ ਰਜਾਸਤ ਵਿਚੋਂ ਹੀ ਉਠ ਟੁਰਦੇ ਸਨ। ਪਰ ਭਾਈ ਉਦਯ ਸਿੰਘ ਜੀ ਦੀ ਲਗਨ ਤੇ ਉਨ੍ਹਾਂ ਨਾਲ ਹਿਤ ਦੀ ਥੀ ਇਹ ਭਾਰੀ ਸਾਖ ਹੈ ਕਿ ਓਹ ਫੇਰ ਆਪ ਨੂੰ ਜਿੰਨੀ ਵੇਰ ਓਹ ਗਏ ਹਨ ਮਨਾਉਂਦੇ ਤੇ ਵਾਪਸ ਬੁਲਾਉਂਦੇ ਰਹੇ ਹਨ।

ਜਦੋਂ ਅਸੀਂ ਇਸ ਵਿਸ਼ੇ ਤੇ ਕਿ ਆਯਾ ਉਨ੍ਹਾਂ ਨੂੰ ਰੁਕਾਵਟਾਂ ਪੈਂਦੀਆਂ ਸਨ, ਉਨ੍ਹਾਂ ਦੀ ਰਚਨਾਂ ਵਿਚੋਂ ਪੜਚੋਲ ਕਰਦੇ ਹਾਂ ਤਾਂ ਸਾਨੂੰ ਕਾਫੀ ਸਾਮਾਨ ਮਿਲ ਜਾਂਦੇ ਹਨ।

ਸ਼੍ਰੀ ਗੁਰ ਨਾਨਕ ਪ੍ਰਕਾਸ਼ ਆਪ ਨੇ ਸੈਵੈਂਦ ਲਿਖਿਆ ਹੈ, ਉਸ ਵਿਚ ਵਿਘਨਾ ਦਾ ਜ਼ਿਕਰ ਸਾਧਾਰਨ ਹੈ, ਤੇ ਜੋ ਮੰਦ ਮਤੀਆਂ ਦਾ ਜ਼ਿਕਰ ਆਇਆ ਹੈ ਤਾਂ ਆਮ ਤੌਰ ਤੇ ਆਇਆ ਹੈ।

'ਮੰਦਮਤੀ ਚਹਿੰ ਬਾਦ ਘਨੇਰਾ। ਤਿਹੋ ਸੋਂ ਕੇਸੇ ਹੁਇ ਨ ਨਿਬੇਰਾ' [ਧਿ: ੫੭ ਅੰ ੧੦੮

ਇਹ ਮਾਮੂਲੀ ਸੰਸਾਰ ਦੇ ਬਹਿਸਾਂ ਮੁਬਾਹਸੇ ਕਰਨ ਵਾਲਿਆਂ ਵਲ ਇਸ਼ਾਰਾ ਹੈ*। ਇਸੀ ਤਰ੍ਹਾਂ ਗਰਬ ਗੰਜਨੀ ਦੇ ਲਿਖਣ ਦੇ ਦਿਨਾਂ ਵਿਚ ਆਪ ਨਵੇਂ ਨਵੇਂ ਗਏ ਸਨ ਤੇ ਅਜੇ ਦੇਖੀ ਘੱਟ ਸਨ ਤੇ ਜੋ ਸਨ ਉਨ੍ਹਾਂ ਨੂੰ ਬਹੁਤ ਫਿਕਰ ਨਹੀਂ ਪਿਆ ਸੀ, ਕਵੀ ਜੀ ਉਨ੍ਹਾਂ ਦਾ ਜ਼ਿਕਰ ਇਸ ਪੁਸਤਕ ਵਿਚ ਨਹੀਂ ਕਰਦੇ। ਰਾਮਾਯਣ ਵਿਚ ਥੀ ਇਹ ਗਲ ਨਜ਼ਰ ਨਹੀਂ ਪਈ, ਓਹ ਕੰਮ ਹੀ ਬ੍ਰਹਮਣੀ ਮਤ ਦੇ ਲੋਕਾਂ ਦੇ ਅਨਕੂਲ ਸੀ। ਸਰੋਂ ਇਸ ਕੰਮ ਦੇ ਹੋਣ ਵਿਚ ਓਹ ਸਹਾਈ ਹੋਏ ਹੋਣਗੇ। ਇਕ ਪਿੰਡ ਇਸ ਗ੍ਰੰਥ ਦੇ ਰਚਨ ਤੇ ਇਨਾਮ ਥੀ ਮਿਲਿਆ। ਹੁਣ ਜਦ ਅਸੀਂ ਗੁ: ਪ੍ਰ: ਸੂਰਜ ਨੂੰ ਪੜ੍ਹਦੇ ਹਾਂ ਤਾਂ ਕਵੀ ਜੀ ਨੂੰ ਵਿਘਨਾਂ ਤੋਂ ਬੜੇ ਡਰਦੇ ਵੇਖਦੇ

---

*ਇਹ ਕੋਈ ਕੁਦਰਤੀ ਗਲ ਹੈ ਕਿ 'ਕਰਤ੍ਰੀ ਸ਼ਕਤੀ' ਵਾਲਿਆਂ ਕਲਾ ਕੌਸਲੀਆਂ ਦੇ ਆ-ਮੁਹਾਰੇ ਦੇਖੀ ਪੈਦਾ ਹੋ ਜਾਂਦੇ ਹਨ; ਅਕਸਰ ਬਿਨਾ ਦੁਖਾਏ, ਬਿਨਾਂ ਕਾਰਣ ਐਸੇ ਵਿਰੋਧੀ ਉਪਜ ਪੈਂਦੇ ਹਨ। ਅਜ ਕਲ ਤਾਂ ਲਫਜ਼ 'ਨੁਕਤਾ ਚੀਨੀ' ਦੇ ਹੇਠਾਂ ਤੇ ਇਸੇ ਬਹਾਨੇ ਦੇਖੀ ਅਪਣੇ ਦਿਲਾਂ ਦੇ ਈਰਖੀ ਭਾਵਾਂ ਨੂੰ ਵਿਦ੍ਵਤਾ ਦੇ ਖੰਭ ਲਾ ਲਾ ਕੇ ਬਾਹਰ ਕਢਦੇ ਹਨ। ਤਦੋਂ ਥੀ ਇਹ ਰਵੱਜਾ ਸੀ ਪਰ ਢੰਗ ਹੋਰ ਸੀ।

ਹਾਂ ਤੇ ਬਹੁਤ ਅਰਦਾਸ ਦੇ ਭਾਵ ਵਿਚ ਲੀਨ ਹੁੰਦੇ ਵੇਖਦੇ ਹਾਂ*। ਇਹ ਉਨ੍ਹਾਂ ਦੇ ਭਗਤੀ ਭਾਵ ਵਾਲੇ ਮਨ ਅਤੇ ਕਰਜ ਦੀ ਮਹਾਨਤਾ ਕਰਕੇ ਬੀ ਹੋ ਸਕਦਾ ਹੈ, ਪਰ ਅਸੀਂ ਉਨ੍ਹਾਂ ਨੂੰ ਕਈ ਥਾਂ ਮਾਫ ਵਿਘਨ ਕਾਰੀਆਂ ਦਾ ਜ਼ਿਕਰ ਕਰਦੇ ਬੀ ਦੇਖਦੇ ਹਾਂ। ਤੇ ਇਸ ਕੰਮ ਦੇ ਵਿਰੁੱਧ ਅੜਚਨਾ ਪਾਉਣ ਤੇ ਉਨ੍ਹਾਂ ਦੇ ਕਾਮਜਾਬ ਨਾ ਹੋਣ ਦਾ ਜ਼ਿਕਰ ਬੀ ਪੜ੍ਹਦੇ ਹਾਂ। ਜਿਹਾ ਕਿ ਰਾ: ੧੨ ਦੇ ਅੰਤ ਆਪ ਲਿਖਦੇ ਹਨ:—

ਮੋ ਮਹਿੰ ਸ਼ਕਤਿ ਨ ਹੁਤੀ ਬਿਸਾਲਾ। ਵਧਤਿ ਲਾਲਸਾ ਰਹੀ ਸੁਚਾਲਾ।
ਅਪਨੀ ਕਥਾ ਆਪ ਬਨਵਾਈ। ਦਾਸ ਜਾਨਿ ਮੁਖਿ ਦਈ ਬਡਾਈ। ੩੮
ਸੁਰਸਰਿ ਸਮ ਗੁਰ ਕੀਰਤਿ ਪਾਵਨ। ਜਿਸਕੇ ਮਿਲੇ ਪਾਪ ਗਨ ਜਾਵਨ।
ਨਿੰਦਕ ਮੂਰਖ ਮਤਸਰ ਧਾਰੀ। ਰਾਸ਼ਭ, ਮਹਿਖ, ਕੋਲ ਸਮ ਭਾਰੀ। ੩੯
ਖੋਰੂ ਪਾਇ ਕੁਬਚ ਕੋ ਭਾਖੈਂ। ਦੂਖਤਿ ਕਰਨ ਗਾਂਥਲੀ ਕਾਂਖੈਂ।
ਸੋ ਝਖ ਮਾਰਤਿ ਰਹੈਂ ਕੁਪੱਤੇ। ਬਿਗਰਹਿ ਨਹਿੰ ਕਬਹੂ ਰਸ ਅੱਤੇ। ੪੦

ਇਥੇ ਕਵੀ ਜੀ ਆਪਣੀ ਰਚਨਾ ਦੀ ਵਡਿਆਈ ਸਤਿਗੁਰ ਦੀ ਮਿਹਰ ਨੂੰ ਦੇਕੇ ਅਪਣੀ ਮੁਸ਼ਕਲ ਦਾ ਜ਼ਿਕਰ ਕਰਦੇ ਹਨ ਕਿ ਗੰਗਾ ਦੀ ਤਰ੍ਹਾਂ ਗੁਰਜਸ ਦੀ ਨਿਰਮਲ ਧਾਰਾ ਰੂਪ ਕਥਾ ਮੈਂ ਰਚੀ ਹੈ, ਪਰ ਕੋਈ ਏਥੇ ਬੰਦੇ ਹੈਨ ਜੋ ਨਿੰਦਕ ਹੈਨ, ਮੂਰਖ ਹੈਨ, ਈਰਖਾ ਵਾਲੇ ਹੈਨ। ਓਹ ਕੈਸੇ ਹਨ ? ਗਧੇ, ਝੋਟੇ ਤੇ ਸੂਰ ਸਮਾਨ। ਏਹ ਮਾਮੂਲੀ ਵੈਰੀਆਂ ਦਾ ਜ਼ਿਕਰ ਨਹੀਂ, ਇਹ ਕੋਈ ਵੈਖੀ ਹਨ ਜੋ ਆਪ ਦੀ ਰਚੀ ਕਥਾ ਵਿਚ ਉਹ ਕੁਛ ਪੁਆਉਣਾ ਚਾਹੁੰਦੇ ਹਨ ਜੋ ਕਵੀ ਜੀ ਨਹੀਂ ਚਾਹੁੰਦੇ। ਕਿਉਂਕਿ ਕਵੀ ਜੀ ਕਹਿੰਦੇ ਹਨ ਕਿ ਉਹ ਖੋਰੂ ਬੀ ਪਾਉਂਦੇ ਹਨ ਤੇ ਕੁਬਚਨ ਬੀ ਆਖਦੇ ਹਨ ਤੇ ਓਹ ਕਥਾ ਨੂੰ ਗੰਧਲੀ ਕਰਕੇ ਦੂਖਤਿ ਕਰਨਾ ਚਾਹੁੰਦੇ ਹਨ। ਫਿਰ ਅਪਣੇ ਆਸ਼ੇ ਨੂੰ ਦੱਸਦੇ ਹਨ ਕਿ ਓਹ ਪਏ ਝਖਾਂ ਮਾਰਨ ਮੈਂ ਇਸ ਰਸ ਨੂੰ ਨਹੀਂ ਵਿਗੜਨ ਦਿਆਂਗਾ। ਕਵੀ ਜੀ ਜੇ ਨਾਮ ਦੇ ਦੇਂਦੇ ਤੇ ਉਨ੍ਹਾਂ ਦੀ ਕਰਨੀ ਦਾ ਜ਼ਿਕਰ ਖੁਹਲ ਦੇਂਦੇ ਤਾਂ ਅੱਜ ਵਧੇਰੇ ਪਤਾ ਲਗ ਜਾਂਦਾ, ਪਰ ਜੋ ਕੁਛ ਲਿਖਨਾ ਹੈ ਉਹ ਕਾਫੀ ਪਤਾ ਦੇ ਰਿਹਾ ਹੈ ਵੈਖੀਆਂ ਦੀ ਹੋਂਦ ਦਾ। ਹੋ ਸਕਦਾ ਹੈ ਵਿਘਨਕਾਰੀਆਂ ਦੇ ਆਚਰਨ ਮੁਜਬ ਕਵੀ ਜੀ ਨੇ ਉਨ੍ਹਾਂ ਨੂੰ ਇਕ ਇਕ ਕਰਕੇ ਗਧੇ, ਝੋਟੇ, ਤੇ ਸੂਰ ਦਾ ਖ਼ਿਤਾਬ ਦਿੱਤਾ ਹੋਵੇ, ਅੱਗੇ ਜਾਕੇ ਇਕ ਹੋਰ ਨੂੰ ਨਾਲ ਰਲਾਉਣਗੇ। ਫਿਰ ਅਸੀਂ ਚੌਥੀ ਰੁਤ ਦੇ ਅੰਤ ਪਰ ਵੇਖਦੇ ਹਾਂ ਤਾਂ ਕਵੀ ਜੀ ਆਖਦੇ ਹਨ:—

---

*ਅਰਜ਼ ਗੁਜ਼ਾਰੋਂ ਜੋਰਤਿ ਹਾਥਾ। ਬੰਦੋਂ ਧਰ ਪਰ ਧਰਿ ਧਰਿ ਮਾਥਾ। ਹੁਇ ਨਿਰਬਿਘਨ ਕਥਾ ਗੁਰ ਪੂਰੀ। ਛੰਦ ਬੰਦ ਮਾਧੁਰਤਾ ਰੂਰੀ ॥ ੨੭ ॥ ਗੁਰ ਸਿਖ ਸਿੰਘ ਸਕਲ ਜਗ ਬਜਾਪਤ। ਕਰਿ ਇਸ਼ਨਾਨ ਗੁਰੂ ਨਿਤ ਜਾਪਤਿ। ਤਿਨ ਸਭਿਹਿਨਿ ਕੇ ਚਰਨ ਮਨਾਊਂ। 'ਪੂਰਨ ਹੋਇ ਗ੍ਰੰਥ' ਬਰ ਪਾਊਂ ॥ ੨੮ ॥ ਭੂਤ ਭਵਿੱਖਜ ਸਿੱਖ ਨਹਿੰ ਗਿਨਤੀ। ਤੇ ਅਬ ਸਭਨਿ ਅੱਗੂ ਮਮ ਬਿਨਤੀ। ਬਿਨਸਹਿੰ ਬਿਘਨ, ਗ੍ਰੰਥ ਹੁਇ ਪੂਰਾ। ਜਿਸ ਮਹਿੰ ਸਤਿਗੁਰ ਕੋ ਜਸ ਰੂਰਾ ॥ ੨੩ ॥ [ਰੁਤ ੧ ਅੰਸੂ ੧
ਕਰਹੁ ਗ੍ਰੰਥ ਪੂਰਨ ਸਰਬ ਬੰਦੋਂ ਦੈ ਕਰ ਬੰਦਿ ॥੨ ॥ [ਰੁਤ ੫ ਅੰਸੂ ੧

ਕਵਿ ਸੈਤੋਖ ਸਿੰਘ ਗੁਰ ਕੀ ਕਥਾ। ਕੀਨ ਬਨਾਵਨਿ ਮਮ ਮਤਿ ਜਥਾ।
ਚਤੁਰਥ ਰੁਤ ਪੂਰੀ ਕਰਿ ਤਥਾ। ਲੀਨੋ ਸਾਰ ਜਥਾ ਘ੍ਰਿਤ ਮਥਾ। ੪੮
ਦਸ ਪਤਿਸ਼ਾਹਨ ਕੇ ਸ਼ੁਭ ਚਰਨ। ਧਰਿਕਰਿ ਧਯਾਨ ਬਿਘਨ ਕਿਯ ਹਰਨ।
ਅਭਿਲਾਖਾ ਨਿਜ ਪੂਰਨ ਕਰੀ। ਦੁਸ਼ਟਨ ਕੀ ਮਤਿ ਕਛੁ ਨਹਿੰ ਅਰੀ। ੪੯

ਇਥੇ ਇਕੋ ਤੁਕ ਜੋ ਅੰਤ ਵਿਚ ਹੈ ਕਵੀ ਆਸ਼ਯ ਨੂੰ ਦਰਸਾ ਰਹੀ ਹੈ ਕਿ ਕੋਈ ਉਥੇ ਦੁਸ਼ਟ ਹੈਸਨ ਜਿਨ੍ਹਾਂ ਨੇ ਉਨ੍ਹਾਂ ਦੇ ਕੰਮ ਵਿਚ ਅੜਚਨਾ ਪਾਈ ਹੈ ਪਰ ਉਨ੍ਹਾਂ ਦੀ ਕੋਈ ਪੇਸ਼ ਨਹੀਂ ਗਈ। ਜੋ ਮਤ ਦੁਸ਼ਟਾਂ ਵਰਤੀ ਸੀ ਓਹ ਕਵੀ ਜੀ ਦੇ ਅੱਗੇ ਅੜ ਨਹੀਂ ਸਕੀ। ਚਾਹੋ ਤਾਂ ਕਵੀ ਜੀ ਨੇ ਉਨ੍ਹਾਂ ਦੇ ਮਨਸੂਬੇ ਅਪਣੀ ਚਤੁਰ ਬੁੱਧੀ ਨਾਲ ਤੋੜ ਲਏ ਹਨ। ਚਾਹੋ ਕਵੀ ਜੀ ਦਿੱਕ ਹੋਕੇ ਕੈਥਲੋਂ ਚਲੇ ਗਏ ਹਨ ਤੇ ਮਹਾਰਾਜੇ ਨੇ ਫੇਰ ਮਨਾਕੇ ਬੁਲਵਾ ਲਏ ਤੇ ਐਉਂ ਜੋ ਮਨਸੂਬਾ ਦੁਸ਼ਟਾਂ ਨੇ ਬੱਧਾ ਸੀ ਓਹ ਉਡ ਗਿਆ ਤੇ ਉਨ੍ਹਾਂ ਦੀ ਬਿਜੈ ਰਹੀ।

ਫਿਰ ਰੁਤ ਪੰਜ ਦੇ ਅਖੀਰ ਪਰ ਕਵੀ ਜੀ ਆਖਦੇ ਹਨ:—

ਮਹਿਖ, ਕੋਲ, ਖਰ, ਸ੍ਵਾਨ ਮਿਲ ਚਹੈਂ ਮਲਿਨ ਕਰਿ ਗੰਗ॥
ਤਿਮ ਬਾਦੀ ਗੁਰ ਕਥਾ ਕੋ ਚਲੈ ਨ ਬਸਿ ਕੁਛ ਸੰਗ॥ ੩੨॥
ਪਰ ਗੁਨ ਨਹੀਂ ਸਰਾਹਿਤੇ ਅਪਨੇ ਮਹਿੰ ਗੁਨ ਨਾਂਹਿ॥
ਇਹਾਂ ਤਪੇ ਚਿਤ ਦੁਖ ਲਹੈਂ ਮਰੇ ਨਰਕ ਮਹਿੰ ਪਾਂਹਿ॥ ੩੩॥

ਇਥੇ ਫੇਰ ਓਹੋ ਝੋਟੇ, ਸੂਰ, ਖੋਤੇ ਗਿਣਕੇ ਇਕ ਕੁੱਤਾ ਨਾਲ ਹੋਰ ਰਲਾਇਆ ਹੈ। ਤੇ ਦੱਸਦੇ ਹਨ ਕਿ ਇਹ ਮੇਰੀ ਕਥਾ ਰੂਪ ਗੰਗਾ ਨੂੰ ਮੈਲਾ ਕਰਨਾ ਚਾਹੁੰਦੇ ਹਨ, ਏਹ ਗੁਰੂ ਜੀ ਦੀ ਕਥਾ ਦੇ ਵਾਦੀ ਹਨ। ਪਰ ਇਨ੍ਹਾਂ ਦਾ ਬਸ ਕੁਛ ਚਲ ਨਹੀਂ ਸਕਿਆ ਅਰਥਾਤ, ਮੈਂ ਅਪਣੇ ਆਸ਼ੇ ਵਿਚ ਟਰੀ ਗਿਆ ਹਾਂ। ਇਥੇ ਕਵੀ ਜੀ ਉਨ੍ਹਾਂ ਤੋਂ ਵਧੇਰੇ ਉਦਾਸ ਦਿਸਦੇ ਹਨ ਕਿ ਉਨ੍ਹਾਂ ਦੇ ਏਥੇ ਤਪੇ ਚਿਤ ਰਹਿਣ ਦੀ ਤੇ ਮਰਕੇ ਨਰਕਾਂ ਵਿਚ ਜਾਣ ਦੀ ਗਲ ਭੀ ਲਿਖਦੇ ਹਨ।

ਵਿਘਨਕਾਰੀ ਕੈਥਲ ਵਿਚ ਹਨ, ਉਨ੍ਹਾਂ ਦਾ ਮਨੋਰਥ ਕਥਾ ਵਿਚ ਰਲੇ ਪੁਆਉਣ ਦਾ ਹੈ, ਓਹ ਯਤਨ ਕਰਦੇ ਹਨ, ਪਰ ਓਹ ਗੁ: ਪ੍ਰ: ਸੂਰਜ ਦੀ ਰਚਨਾ ਦੇ ਕੰਮ ਨੂੰ ਬੰਦ ਕਰਵਾ ਦੇਣ ਵਿਚ ਨਾਕਾਮਯਾਬ ਹੋ ਜਾਂਦੇ ਹਨ, ਏਹ ਗਲਾਂ ਕਵੀ ਜੀ ਦੇ ਇਨ੍ਹਾਂ ਲੇਖਾਂ ਤੋਂ ਸਪਸ਼ਟ ਸਿੱਧ ਹੈਨ*।

੧੯. ਗ੍ਰੰਥ ਰਚਨਾਂ ਵਿਚ ਈਮਾਨਦਾਰੀ

ਕਵੀ ਜੀ ਦੀ ਦਿਆਨਤਦਾਰੀ ਜਗ੍ਹਾ ਜਗ੍ਹਾ ਉਨ੍ਹਾਂ ਦੇ ਆਪਣੇ ਇਸ ਕਿਸਮ ਦੇ ਬਿਆਨਾਂ ਤੋਂ ਪਈ ਮਿਲਦੀ ਹੈ ਕਿ ਅਮਕੀ ਗੱਲ ਸੁਣੀ ਹੈ, ਅਮਕੀ ਮੈਂ ਦੇਖੀ ਹੈ ਆਦਿ। ਵੇਨਗੀ ਲਈ ਦੇਖੋ:—

ਆਪਣੀ ਅੱਖੀਂ ਡਿੱਠੇ:—

੧. ਅਬ ਲੌ ਤਹਾਂ ਖਰੀ ਤਰੁ ਬਨੀ। ਹਮ ਨੇ ਕਰੀ ਨਿਹਾਰਨ ਘਨੀ। [ਰਾਸ ੧੦ ਅੰਸੂ ੪

*ਬਾਕੀ ਰਿਹਾ ਕਵੀ ਜੀ ਦਾ ਆਸ਼ਯ ਤੇ ਈਮਾਨ ਕਿ ਕਿਉਂ ਉਨ੍ਹਾਂ ਤੋਂ ਹੋਰਨਾਂ ਦੇ ਜਸ ਆਦਿਕ ਲਿਖੇ ਗਏ, ਇਸ ਲਈ ਉਪਰਲੇ ਲੇਖ ਦੇ ਨਾਲ ਹੀ ਪੜ੍ਹੋ ਰਾਸ ੧ ਅੰਸੂ ੧ ਅੰਕ ੨੦ ਤੋਂ ੨੭ ਦਾ ਭਾਵ।

੨. ਰਾਸ ੧੦ ਅੰਸੂ ੧੮ ਅੰਕ ੨੦ ਵਿਚ ਦਸਦੇ ਹਨ ਕਿ ਗੌਰੇ ਦੀ ਔਲਾਦ ਥੋੜੀ ਤੇ ਸੰਤ ਦਾਸ ਦੀ ਬਹੁਤੀ ਕਵੀ ਨੇ ਵੇਖੀ ਹੈ। ਯਥਾ:—ਤਿਸਕੋ ਬੰਸ ਹਜ਼ਾਰੋਂ ਹੋਰਾ।

੩. ਰਾ: ੧੧ ਅੰਸੂ ੪੪ ਵਿਚ ਆਪ ਲਿਖਦੇ ਹਨ:—

ਕਹਿ ਕਵਿ ਸਿੰਘ ਬੰਸ ਤਿਸ ਕੇਰਾ। ਗ੍ਰਾਮ ਬਾਰਨੇ ਮਹਿੰ ਅਬ ਹੋਰਾ।
ਜਬ ਲੌ ਗੰਦਾਧੂਮ ਨ ਪੀਯੋ। ਤਬ ਲੌ ਘਰ ਮਹਿੰ ਸਭਿ ਕਿਛ ਥੀਯੋ ॥੪੭॥
ਜੋ ਅਬ ਅਹੈ ਕਰਜੋ ਤਿਨ ਪਾਨ। ਭਯੇ ਰੰਕ ਧਨ ਧਾਨ ਸੁ ਹਾਨ।
ਹਮ ਥੀ ਮਿਲ ਤਿਸ ਕੋ ਦੇ ਤ੍ਰਾਸ। ਖਾਨ ਹੇਤ ਅੰਨ ਨਹਿੰ ਜਿਸ ਪਾਸ ॥੪੮॥
ਗੰਦਾਧੂਮ ਪਿਯਨਿ ਤਜਿਵਾਯੋ। ਖੰਡੇ ਕੋ ਅੰਮ੍ਰਿਤ ਪੀਲਾਯੋ।
ਪੁਨ ਕਿਛ ਜਾਨਜੋ ਗਯੋ ਨ ਸੋਇ। ਰੰਕ ਰਹਜੋ ਕੇਯੋਂ ਧਨਿ ਹੋਇ ॥ ੪੯॥

੪. ਬੁਧੂ ਸ਼ਾਹ ਨੂੰ ਮਿਲੀਆਂ ਚੀਜ਼ਾਂ ਬਾਬਤ ਅਪਣੀ ਡਿੱਠੀ ਗਲ ਦਸਦੇ ਹਨ:—

ਕੰਧ ਬਿਖੈ ਰਖ ਤਾਂਹਿ ਕੋ ਤਾ ਮਹਿੰ ਦੀਨ ਚਿਨਾਇ। ਅਠ ਦਸ ਸੋ ਸਤ੍ਰੂਹਿ ਬਿਖੈ ਔਚਕ ਗਿਰੀ ਸੁ ਜਾਇ ॥੫੨॥ ਨਿਕਸੀ ਤਬ ਸੰਤ੍ਰੂ ਕਰੀ ਹੁਕਮ ਪੜ੍ਹ ਪਠਿ ਜਾਨ। ਰਹਤ ਹੁਤੇ ਕਵਿ ਜਿਸ ਨਿਕਟ ਸੋ ਸਰਦਾਰ ਮਹਾਨ ॥ ੫੩॥ ਪੂਰਬ ਲਜਾਏ ਸੋ ਤਹਾਂ ਦੇਖੀ ਸਭਨਿ ਪਛਾਨ। ਮਾਨੀ ਸਿਰ ਧਰਿ ਦੇਤਿ ਭੇ ਸਿਖ ਬਹੁ ਧਨ ਕੇ ਦਾਨ ॥ ੫੪॥ ਸੰਤਤਿ ਬੁੱਧੂ ਸ਼ਾਹ ਕੀ ਅਬ ਲੌ ਤਹਾਂ ਅਲੰਬ। ਕਰਤਿ ਜੀਵਕਾ ਤਿਸੀ ਤੇ ਪਾਵਤਿ ਦਰਬ ਕਦੰਬ ॥ ੫੫॥ ਸੰਮਤ ਬੀਤੇ ਆਇ ਸੋ ਹਮ ਕੋ ਦਰਸ ਦਿਖਾਇ। ਬੁੱਧੂ ਸ਼ਾਹ ਪ੍ਰਸੰਗ ਕੋ ਭਾਖਜੇ ਸਕਲ ਬਨਾਇ ॥ ੫੬॥ [ਰੁ: ੨ ਅੰ: ੨੩

੫. ਰੁਤ ੧ ਅੰਸੂ ੫ ਦੇ ਆਦਿ ਵਿਚ ਪਤਾ ਦੇਂਦੇ ਹਨ ਕਿ ਜਿਥੇ ਬਾਬੇ ਬੁੱਢੇ ਨੇ ਘੋੜੇ ਚਾਰੇ ਸਨ, ਉਸ ਟਿਕਾਣੇ ਬ੍ਰਿਧ ਵੰਸ਼ ਦੇ ਬਾਬਾ ਗੁਰਦਿੱਤਾ ਜੀ ਨੇ ਨਾਵੇਂ ਸਤਿਗੁਰਾਂ ਦੇ ਸਾਕੇ ਹੋਣ ਪਰ ਸਰੀਰ ਤਿਆਗਿਆ, ਇਸ ਟਿਕਾਣੇ ਬਾਬਤ ਕਵੀ ਜੀ ਲਿਖਦੇ ਹਨ:—ਹੋਰ ਨਰਨ ਤਿਹਠਾਂ ਸਸਕਾਰਾ। ਅਬਲੌ ਚਿੰਨ੍ਰਿਤ ਥਾਨ ਨਿਹਾਰਾ ॥ ੪ ॥

ਜਿਸ ਤੋਂ ਪਤਾ ਲਗਾ ਕਿ ਕਵੀ ਜੀ ਦੇ ਸਮੇਂ ਤਕ ਇਹ ਟਿਕਾਣਾ ਮੌਜੂਦ ਸੀ। ਹੁਣ ਜੋ ਖੋਜ ਅਸੀਂ ਕਰ ਸਕੇ ਹਾਂ ਇਸ ਟਿਕਾਣੇ ਦਾ ਪਤਾ ਨਹੀਂ ਲੱਗਾ*। ਪਤਾ ਨਹੀਂ ਕਿਸੇ ਵੇਲੇ ਦਰਯਾ ਨੇ ਗ੍ਰੰਮ ਕੀਤਾ ਹੈ ਜਾਂ ਅਜੇ ਹੈ ਤੇ ਥਹੁ ਨਹੀਂ ਪਿਆ। ਘਟ ਤੋਂ ਘਟ ਵਿਸ਼ੇਸ਼ ਖੋਜੀ ਲਈ ਇਕ ਕੰਮ ਖੋਜ ਦਾ ਮਿਲਦਾ ਹੈ।

੬. ਭੀਖਣ ਸ਼ਾਹ ਲਖਨੌਰ ਦਸਮੇਸ਼ ਜੀ ਨੂੰ ਮਿਲਿਆ ਸੀ ਤੇ ਉਸਨੇ ਬਿਨੈ ਕੀਤੀ ਸੀ ਕਿ ਤੁਸਾਂ ਜੋ ਤੁਰਕਾਂ ਦੀਆਂ ਜੜ੍ਹਾਂ ਪੁੱਟੀਆਂ ਜਾਣ ਦੇ ਅਰੰਮ ਵਾਕ ਕਹੇ ਹਨ, ਮੇਰਾ ਟੁਕੜਾ ਬਣਿਆ ਰਹੇ। ਇਸ ਪਰ ਸਤਿਗੁਰਾਂ ਨੇ ਫੁਰਮਾਇਆ ਸੀ:—ਚਿਰੰਕਾਲ ਰਹਿ ਦੇਗ ਤੁਮਾਰੀ ॥ ੨੬ ॥ ਜੋ ਤੇਰੇ ਟੁਕਰੇ ਕੋ ਖੋਵਹਿ। ਖੋਜੋ ਜਾਇਸੁ ਨਹਿੰ ਥਿਰ ਹੋਵਹਿ।'

*ਭਾਈ ਮੱਖਣ ਸਿੰਘ ਦੇ ਲਿਖੇ ਦਿਲੀ ਗੁਰਦਵਾਰਿਆਂ ਦੇ ਹਾਲਾਤ, ਪੰਡਤ ਤਾਰਾ ਸਿੰਘ ਦਾ ਰਤੀਰਥ ਸੰਗ੍ਰਹਿ ਤੇ ਮਹਾਨ ਕੋਸ਼ ਵਿਚੋਂ ਬੀ ਇਸ ਟਿਕਾਣੇ ਦਾ ਥਹੁ ਨਹੀਂ ਲਗਾ।

ਇਸ ਵਾਕ ਪਰ ਕਵੀ ਜੀ ਕਹਿੰਦੇ ਹਨ:—

ਕਵਿ ਸੰਤੋਖ ਸਿੰਘ ਕਰਤਿ ਉਚਾਰੇ ॥ ਇਸ ਕੋ ਗ੍ਰਾਮ ਸੁ ਨਿਕਟ ਹਮਾਰੇ ॥
ਚਹੁੰ ਦਿਸ਼ ਸਿੰਘਨ ਰਾਜ ਬਡੇਰਾ ॥ ਠਸਕਾ ਗ੍ਰਾਮ ਬੀਚ ਹਮ ਹੇਰਾ ॥ ੪੨ ॥
ਸ਼ਾਹੁ ਭੀਖ ਕੇ ਰਹੈ ਫਕੀਰ ॥ ਦੇਤਿ ਦੇਗ ਜੋ ਆਵਹਿ ਤੀਰ ॥ ਸਿੰਘ ਭੂਪ ਨਹਿੰ ਛੀਨਜੋ ਕਾਹੂੰ॥ਰਹਜੋ ਤਿਨਹੁੰ ਢਿਗ ਸਭ ਕੇ ਮਾਹੂੰ ॥੪੩॥ ਸ਼੍ਰੀ ਗੁਰ ਗੋਬਿੰਦ ਸਿੰਘ ਕੇ ਬੈਨ ॥ ਜਗ ਮਹਿ ਅਟਲ ਮਿਟੈਂ ਕਿਮ ਹੈ ਨ ॥ [ਰਾਸ ੧੨ ਅੰਸ ੫੬

੭. ਰਾਇਪੁਰ ਰਾਣੀ ਦੇ ਵੰਸ਼ਜ ਕਵੀ ਜੀ ਨੇ ਆਪ ਦੇਖੇ:—

ਕਹੈ ਕਵੀਸ਼ਰ ਤਹਾਂ ਕੇ ਹੇਰੇ ਸਿਰਦਾਰਾ ॥ ਅਬ ਲੌ ਮਾਨਹਿੰ ਦੁਰਗ ਮਹਿੰ ਸ਼ੁਭ ਬਾਨ ਸੁਧਾਰਾ ॥ ੩੫ ॥ ਦੈ ਭ੍ਰਾਤਾ ਥੇ ਹਮ ਪਿਖੇ ਗੁਰ ਬਰ ਨਿਤ ਸਾਚਾ ॥ [ਭਾ: ੩ ਅੰਕ ੨੭

ਇਸ ਟਿਕਾਣੇ ਗੁਰਦਵਾਰਾ ਅਜੇ ਹੈ। ਕਵੀ ਜੀ ਦੀ ਉਗਾਹੀ, ਇਤਿਹਾਸਿਕ ਸਬੂਤ ਗੁਰਦਵਾਰਿਆਂ ਦੇ ਕਾਇਮ ਰਹਿਣਗੇ।

ਸੁਣੇ ਸਮਾਚਾਰ:—

੧. ਅਬ ਗੁਰ ਜਾਗਾ ਨਾਮ ਕੋ ਭਾਖਤ ਹੈਂ ਟੋਕਾ ॥ ਸਿੰਘਨ ਤੇ ਹਮ ਸ਼ੋਨ ਸੁਨ ਨਹਿੰ ਆਂਖ ਬਿਲੋਕਾ ॥ [ਰੁ: ੩ ਅੰਸ ੩੪

੨. ਰਾਇ ਕੱਲੇ ਦੇ ਪੋਤੇ ਨੇ ਸਤਿਗੁਰਾਂ ਦੀ ਕ੍ਰਿਪਾਨ ਦੀ ਅਵੱਗਜਾ ਕੀਤੀ ਤੇ ਓਹ ਉਸੇ ਤਲਵਾਰ ਨਾਲ ਹਰਨ ਨੂੰ ਮਾਰਦਾ ਆਪ ਜ਼ਖਮੀ ਹੋਕੇ ਢਹਿ ਪਿਆ ਤੇ ਮਰ ਗਿਆ। ਇਸ ਵਾਕਿਆ ਪਰ ਕਵੀ ਜੀ ਲਿਖਦੇ ਹਨ:—

ਪੰਥ ਬਿਖੈ ਹੀ ਮਰ ਗਯੋ ਨਹਿੰ ਘਰ ਲਗ ਆਵਾ ॥ ਕਵਿ ਭਾਖੈ ਹਮ ਅਲਪ ਬਯ ਜਬ ਇਹ ਸੁਨ ਪਾਵਾ ॥ ਗੁਰ ਕ੍ਰਿਪਾਨ ਤੇ ਕਟ ਮਰਜੋ ਬਨ ਗਏ ਅਖੇਰਾ। ਰਾਜ ਬੰਸ ਅਰ ਤੇਜ ਸਭ ਜੁਤਿ ਮੂਲ ਉਖੇਰਾ ॥੧੭॥ਫੁਰਜੋ ਬਾਕ ਸਤਿਗੁਰੂ ਕਾ ਸੁਨ ਸ਼ੂਤ ਦ੍ਰਿਗ ਹੇਰਾ*॥ ਇਮ ਤਿਨ ਕੋ ਅਵਸਾਨ ਭਾ ਜਗ ਲਖੇ ਘਨੇਰਾ ॥ [ਰਾ: ੬-੫੭

੩. ਇਸੀ ਤਰ੍ਹਾਂ ਰਾਮ ਸਿੰਘ ਦੀ ਵੰਸ਼ ਵਿਚ ਰੋਗ ਦਾ ਜਾਰੀ ਰਹਿਣਾ ਆਪ ਦਸਦੇ ਹਨ ਕਿ ਅਸਾਂ ਸੁਣਿਆ ਹੈ, ਨਹੀਂ ਕਹਿੰਦੇ ਕਿ ਅਸਾਂ ਡਿੱਠਾ ਹੈ।

ਕਹਿ ਕਵਿ ਹਮ ਨੇ ਸੋ ਸੁਨਜੋ ਅਬ ਲੌ ਬਡ ਰੋਗੁ।
ਚਲਜੋ ਆਇ ਤਿਸ ਬੰਸ ਮਹਿੰ ਭੋਗਹਿੰ ਦੁਖ ਭੋਗੁ ॥ [ਸ: ੬ ਅੰਸ੍ਰ ੫੬-੧੭

੨੦. ਕਵਿ ਜੀ ਦੇ ਸਫਰ।

'ਨੂਰ ਦੀ ਸਰਾਂ' ਤੋਂ ਅੰਮ੍ਰਿਤਸਰ ਤਕ ਤਾਂ ਕਈ ਵੇਰ ਆਏ ਗਏ, ਤਰਨ ਤਾਰਨ ਰਾਹ ਵਿਚ ਹੀ ਹੈ। ਅੰਮ੍ਰਿਤਸਰ ਤੇ ਖੁੜੀਏ ਦੇ ਸਫਰ ਬੀ ਸਫੁਟ ਹਨ। ਖੁੜੀਏ ਤੋਂ ਪਟਿਆਲੇ ਤੇ ਪਟਿਆਲੇ ਤੋਂ ਕੈਂਥਲ ਜਾਣ ਵਿਚ ਕੋਈ ਸ਼ੱਕ ਹੀ ਨਹੀਂ। ਕੈਥਲ ਪਹੁੰਚਣ ਤੋਂ ਪਹਿਲਾਂ

*ਅਰਥਾਤ ਜਿਨ੍ਹਾਂ ਅੱਖੀਂ ਡਿੱਠਾ ਸੀ ਉਨ੍ਹਾਂ ਤੋਂ ਮੈਂ ਸੁਣਿਆ ਹੈ।

'ਕਿਤ ਕਿਤ ਰਹੇ' ਲਿਖਦੇ ਹਨ, ਪਰ ਇਸਦਾ ਪਤਾ ਨਹੀਂ ਲੱਭਾ। ਨਾਮ ਕੋਸ਼ ਤੋਂ ਪਤਾ ਲਗਦਾ ਹੈ ਕਿ ਬੁੜੀਏ ਤੋਂ ਆਪ ਅੰਮ੍ਰਿਤਸਰ ਆਏ। ਕੋਸ਼ ਓਥੇ ਅਰੰਭਿਆ ਸੀ ਤੇ ਏਥੇ ਮੁਕਾਯਾ। ਸ੍ਰੀ: ਗੁ: ਨਾ: ਪ੍ਰ: ਤੋਂ ਪਤਾ ਲਗਦਾ ਹੈ ਕਿ ਏਹ ਗ੍ਰੰਥ ਬੁੜੀਏ ਮੁੱਕਾ। ਸੋ ਇਹ ਸਫਰ ਬੀ ਸਪਸ਼ਟ ਹੈ। ਇਸੀ ਤਰ੍ਹਾਂ ਆਪ ਉੱਨੇ ਸਾਹਿਬ ਬੀ ਗਏ ਹਨ। ਦੇਖੋ ਪੰਨਾ ੧੩੫।

ਸ੍ਰੀ ਕਰਤਾਰ ਪੁਰ ਜਾਣਾ ਬੀ ਕਵੀ ਜੀ ਦੇ ਆਪਣੇ ਲਿਖੇ ਅਨੁਸਾਰ ਸਿੱਧ ਹੁੰਦਾ ਹੈ, ਆਪ ਜੀ ਨੇ ਕਰਤਾਰ ਪੁਰ ਜਾਕੇ, ਪੰਚਮ ਪਾਤਸ਼ਾਹ ਜੀ ਵਾਲੀ ਬੀੜ ਦੇ ਦਰਸ਼ਨ ਕੀਤੇ ਹਨ ਤੇ ਪੜ੍ਹਿਆਂ ਦੇ ਹਾਸ਼ੀਏ ਰੀਂਘੇ ਹੋਏ ਤੱਕ ਕੇ ਲਿਖਦੇ ਹਨ:-ਗਰਜੋ ਸੁਪੇਦਾ ਕਾਗਦ ਜੋਇ। ਅਖਰ ਲਗਾਇ ਸੁਧਾਰਜੋ ਸੋਇ। ਅਬ ਲੌ ਚਿੰਨ੍ਰਿਤ ਪੱਤਰੇ ਸਾਰੇ। ਕਹਤਿ ਕਵੀ ਹਮ ਆਪ ਨਿਹਾਰੇ॥ ੪੯॥ [ਰਾਸ ੧੧ ਅੰਸੂ ੨੬

ਗੁਰ ਪ੍ਰਤਾਪ ਸੂਰਜ ਤੋਂ ਬੀ ਆਪਦੇ ਸਫਰ ਦੇ ਪਤੇ ਮਿਲਦੇ ਹਨ। ਜੈਸੇ ਕਿ ਮੂੰ ਨਾਰੁ ਤੇਗ ਬਹਾਦਰ ਜੀ ਦੇ ਸਫਰ ਦੇ ਟਿਕਾਣਿਆਂ ਵਿਚੋਂ ਬਹੁਤ ਸਾਰੇ ਆਪ ਜੀ ਨੇ ਏਥੇ ਲਿਖੇ ਹਨ। ਯਥਾ:-

ਹੜਜਾਏ-ਲਗਜੋ ਤੜਾਗ ਤਹਾਂ ਪੁਨ ਭਾਰੀ। ਜਹਿੰ ਬੈਠੇ ਸੋ ਥਾਨ ਸੁਧਾਰੀ॥ ੨੪॥
ਸੋ ਅਬ ਲੌ ਹਮ ਦੇਖਨ ਕਰਜੋ। ਗੁਰਦ੍ਵਾਰਾ ਤਿਸ ਤੀਰ ਨਿਹਰਜੋ। [ਭਾ: ੧੧ ਅੰਸੂ ੩੫

ਖਜਾਲਾ-ਸੋ ਅਬ ਲਗੇ, ਕਹੈ ਕਵਿ ਜਾਨੈ॥ ੨੪॥ ਗ੍ਰਾਮ ਸੁ ਖਜਾਲੇ ਮਹਿੰ ਅਬ ਅਹੈ। [ਭਾ: ੧੧-੩੮

ਬਾਰਨੇ-ਕਹਿ ਕਵਿ ਸਿੰਘ ਬੰਸ ਤਿਸ ਕੇਰਾ। ਗ੍ਰਾਮ ਬਾਰਨੇ ਮਹਿੰ ਅਬ ਹੇਰਾ। [ਭਾ: ੧੧-੪੪

ਬਣੀ ਬਦਰਪੁਰ-ਬਣੀ ਬਦਰਪੁਰ ਏਕ ਸਥਾਨਾ..... । ਗੁਰਦ੍ਵਾਰਾ ਤਹਿੰ ਅਬ ਹਮ ਹੇਰਾ। [ਭ: ੧੧-੪੫-੨੯

ਮੁਕੰਦਪੁਰਾ-ਅਬਲੌ ਤਹਾਂ ਖਰੀ ਤਰੁ ਬਨੀ। ਹਮ ਨੇ ਕਰੀ ਨਿਹਾਰਨ ਘਨੀ॥ ੪੪॥ [ਭਾ: ੧੦-੭

ਰਾਣੀ ਕਾ ਰਾਇਪੁਰ-ਕਹੈ ਕਵੀਸ਼ਰ ਤਹਾਂ ਕੇ ਹੇਰੇ ਸਿਰਦਾਰਾ॥ ਅਬ ਲੌ ਮਾਨੇ ਦੁਰਗ ਮਹਿੰ ਸ਼ੁਭ ਥਾਨ ਸੁਧਾਰਾ॥ ੩੫॥ ਦੋ ਕ੍ਰੋਤਾ ਬੈ ਹਮ ਪਿਖੇ ਗੁਰ ਬਰ ਨਿਤਸਾਚਾ॥ [ਰ: ੨ ਅੰ ੩੪

ਚਿਹਕਾ-ਇਸੀ ਦਸ਼ਾ ਮਹਿੰ ਅਬ ਲੌ ਅਹੈਂ। 'ਹਮ ਨੇ ਪਿਖੇ' ਸਿੰਘ ਕਵਿ ਕਹੈ॥ ੧੯॥ [ਭਾ: ੧੨-੩੪

ਠਸਕਾ-ਚਹੁ ਦਿਸ਼ ਸਿੰਘਨ ਰਾਜ ਬਡੇਰਾ। ਠਸਕਾ ਗ੍ਰਾਮ ਬੀਚ ਹਮ ਹੇਰਾ॥੪੨॥ [ਭਾ: ੧੨-੫੬

ਦਿੱਲੀ-ਦਿੱਲੀ ਬੀ ਆਪ ਪੁੱਜੇ ਹਨ, ਬਾਬਾ ਬੁੱਢਾ ਜੀ ਜਿਥੇ ਘੋੜੇ ਲੈ ਕੇ ਜਮੁਨਾ ਕਿਨਾਰੇ ਟਿਕੇ ਸਨ ਤੇ ਜਿਥੇ ਬਾਬਾ ਬੁਢਾ ਜੀ ਦੇ ਪੋਤ੍ਰੇ ਬਾਬਾ ਗੁਰਦਿੱਤਾ ਜੀ ਨੇ ਸਰੀਰ ਤਿਆਗਿਆ ਤੇ ਜੋ ਥਾਂ ਅੱਜ ਕਲ ਥੇ ਪਤਾ ਹੈ, ਉਹ ਥਾਂ ਕਵੀ ਜੀ ਨੇ ਡਿੱਠਾ ਹੈ:-
ਅਬ ਲੌ ਚਿੰਨ੍ਰਿਤ ਥਾਨ ਨਿਹਾਰਾ। [ਭਾ: ੧ ਅੰਸੂ ੪-੭

ਜੈ ਪੁਰ, ਪੁਸ਼ਕਰ-ਇਨ੍ਹਾਂ ਥਾਵਾਂ ਤੇ ਜਾਣ ਦਾ ਪੂਰਾ ਪਤਾ ਤਾਂ ਨਹੀਂ ਲਗਦਾ, ਪ੍ਰਸੰਗ ਪੜ੍ਹਨ ਤੋਂ ਜਾਪਣ ਲਗ ਜਾਂਦਾ ਹੈ ਕਿ ਗਏ ਹਨ।

ਕਾਂਸ਼ੀ-ਕਾਸ਼ੀ ਦਾ ਹਾਲ ਜਦ ਵਰਣਨ ਕਰਦੇ ਹਨ ਤਾਂ ਬੀ ਆਪ ਐਉਂ ਲਿਖਦੇ ਹਨ ਜਿਵੇਂ ਕਿ ਦੇਖਣਾ ਹੁੰਦਾ ਹੈ।

ਪਾਉਂਟਾ-ਇਸੀ ਤਰ੍ਹਾਂ ਆਪ ਪਾਉਂਟੇ ਸਾਹਿਬ ਬੀ ਗਏ ਹਨ, ਇਲਾਕੇ ਦਾ ਵਰਣਨ, ਰਾਜ ਪੁਰ, ਗਿਰੀ, ਆਦਿ ਜਗ੍ਹਾਂ ਦੇ ਪਤੇ ਦਿੰਦੇ ਤੇ ਹੂਬਹੂ ਨਕਸ਼ੇ ਖਿਚਦੇ ਲਿਖਦੇ ਹਨ:-

ਅਬ ਲੌ ਬਲ ਤਿਸ ਖਹੇ ਰਸਾਲ। ਕਹੈ ਸਿੰਘ ਕਵਿ ਪਿਖੇ ਬਿਸਾਲ ॥ ੧੧ ॥ (ਰੁਤ ੧ ਅੰਸ਼ ੧੦

ਅਨੰਦਪੁਰ-'ਵਿਦਜਾ ਧਰ ਗ੍ਰੰਥ' ਤੋਂ ਗੁਰੂ ਜਸ ਦੇ ਕਬਿੱਤ ਲੈਣ ਬਾਬਤ ਜ਼ਿਕਰ ਕਰਦਿਆਂ ਤੇ ਅਨੰਦ ਪੁਰ ਦੇ ਹੋਰ ਹਾਲ ਦਸਦਿਆਂ ਕਈ ਥਾਈਂ ਐਸੀ ਸੰਭਾਵਨਾ ਹੁੰਦੀ ਹੈ ਕਿ ਆਪ ਗਏ ਹਨ। ਜੈਸੇ ਕਿ ਬਰਛੀ ਮਾਰਕੇ ਪਾਣੀ ਕੱਢਣ ਵਾਲੀ ਥਾਂ ਕਹਿੰਦੇ ਹਨ ਕਿ ਹੁਣ ਤੋੜੀ ਇਹ ਥਾਂ ਚਿੰਨ੍ਹਤ ਹੈ।

੨੧. ਰਾਮ ਰਾਇ ਦੀਆਂ ਕਰਾਮਾਤਾਂ।

ਆਪਣੇ ਤੇ ਮਹਾਰਾਜ ਦੇ ਇਕੱਠੇ ਕੀਤੇ ਕਰਾਏ ਸੰਚੇ ਤੋਂ ਛੁੱਟ ਭਾਈ ਸੰਤੋਖ ਸਿੰਘ ਜੀ ਨੂੰ ਗੁ: ਪ੍ਰ: ਸੂਰਜ ਰਚਨਾਂ ਵਿਚ ਅਕਸਮਾਤ ਲੇਖ ਮਿਲਣ ਦੇ ਪ੍ਰਸੰਗ ਵੀ ਸੁਣਨ ਵਿਚ ਆਉਂਦੇ ਹਨ। ਇਕ ਦਿਨ ਕਵੀ ਜੀ ਦੇ ਘਰ ਪ੍ਰਾਹੁਣੇ ਸੰਤ ਆਏ, ਉਨ੍ਹਾਂ ਨੇ ਆਪਣਾ ਗਾਠ੍ਹਾ ਕਿੱਲੀ ਨਾਲ ਟੰਗ ਦਿੱਤਾ ਤੇ ਆਪ ਇਸ਼ਨਾਨ ਪਾਣੀ ਕਰਕੇ ਪ੍ਰਸ਼ਾਦ ਛਕਿਆ, ਰਾਤ ਆਰਾਮ ਕੀਤਾ ਤੇ ਸਵੇਰੇ ਤੜਕੇ ਹੀ ਆਪਣੇ ਰਾਹੇ ਟੁਰ ਗਏ। ਜਦ ਦਿਨ ਚੜ੍ਹਿਆ ਤਾਂ ਆਪ ਦੀ ਸੁਭਾਗ ਇਸਤ੍ਰੀ ਨੇ ਡਿੱਠਾ ਕਿ ਸੰਤਾਂ ਦਾ ਗਾਠ੍ਹਾ ਕਿੱਲੀ ਨਾਲ ਹੀ ਲਟਕਿਆ ਰਹਿ ਗਿਆ ਹੈ। ਜਦੋਂ ਇਹ ਗਾਠ੍ਹਾ ਖੁਹਲਕੇ ਡਿੱਠਾ ਗਿਆ ਤਾਂ ਇਸ ਵਿਚ ਇਕ ਲਿਖਤੀ ਗੁਟਕਾ ਸੀ, ਜਿਸ ਵਿਚ ਰਾਮਰਾਇ ਜੀ ਦੀਆਂ ਕਰਾਮਾਤਾਂ ਲਿਖੀਆਂ ਸਨ ਜੋ ਉਨ੍ਹਾਂ ਨੇ ਔਰੰਗਜ਼ੇਬ ਨੂੰ ਦਿਖਾਈਆਂ ਸਨ। ਕਵੀ ਜੀ ਉਨ੍ਹਾਂ ਦਿਨਾਂ ਵਿਚ ਰਾਮਰਾਇ ਜੀ ਦਾ ਪ੍ਰਸੰਗ ਲਿਖਣ ਵਾਲੇ ਸਨ ਤੇ ਆਪ ਨੂੰ ਕਰਾਮਾਤਾਂ ਦੇ ਵੇਰਵੇ ਦਾ ਪਤਾ ਨਹੀਂ ਸੀ ਲਗਦਾ, ਸੋ ਇਸ ਗੁਟਕੇ ਤੋਂ ਮਿਲ ਗਿਆ। ਚਾਹੇ ਤਾਂ ਇਹ ਗਲ ਕੁਦਰਤ ਨਾਲ ਹੋਈ ਕਿ ਇਕ ਸਾਧੂ ਆਪਣੀ ਪੋਥੀ ਭੁੱਲ ਗਿਆ ਤੇ ਚਾਹੇ ਉਹ ਰਾਮਰਾਈਆ ਸੰਤ ਸੀ, ਇਸ ਤਰਕੀਬ ਨਾਲ ਅਪਣੇ ਬਜ਼ੁਰਗ ਦੀਆਂ ਕਰਾਮਾਤਾਂ ਦਾ ਵੇਰਵਾ ਓਥੇ ਛੋੜ ਆਇਆ ਜਿਸ ਨੂੰ ਕਵਿ ਜੀ ਨੇ ਸ਼ਰਧਾ ਭਾਵ ਨਾਲ ਬਿਨਾਂ ਛਾਣ ਬੀਣ ਕੀਤੇ ਦੇ ਆਪਣੇ ਗ੍ਰੰਥ ਵਿਚ ਲਿਖ ਲਿਆ। ਇਹ ਤਾਂ ਸਾਰੇ ਦੇਸ਼ ਵਿਚ ਪਤਾ ਸੀ ਕਿ ਗੁ: ਪ੍ਰ: ਸੂਰਜ ਗ੍ਰੰਥ ਲਿਖਿਆ ਜਾ ਰਿਹਾ ਹੈ ਤੇ ਓਥੇ ਪੋਥੀਆਂ ਦੀ ਲੋੜ ਹੈ। ਕਵੀ ਜੀ ਦੀ ਕਾਕੀ ਰਾਮਰਾਈਆਂ ਦੇ ਪਰਨੀ ਹੋਈ ਸੀ ਜਿਨ੍ਹਾਂ ਨੂੰ ਕਵੀ ਜੀ ਨੇ ਸਿੰਘ ਸਜਾਕੇ ਵਿਆਹ ਕੀਤਾ ਸੀ। ਓਥੇ ਬੀ ਕਵੀ ਜੀ ਦਾ ਹਾਲ ਰਾਮਰਾਈਆਂ ਵਿਚ ਪ੍ਰਸਿੱਧ ਸੀ। ਸੋ ਅਚਰਜ ਨਹੀਂ ਕਿ ਪੋਥੀ ਜਾਣਕੇ ਓਥੇ ਇਸ ਢੰਗ ਨਾਲ ਪੁਚਾਈ ਗਈ ਹੋਵੇ ਕਿ ਜਿਸ ਨਾਲ ਕਵੀ ਜੀ ਦਾ ਮਨ ਪੋਥੀ ਦੀ ਪ੍ਰਾਪਤੀ ਨੂੰ ਦੇਵੀ ਸਹਾਇਤਾ ਸਮਝ ਲਵੇ ਤੇ ਕਿੰਤੂ ਕੀਤੇ ਬਿਨਾਂ ਅਨੁਵਾਦ ਕਰ ਲਵੇ। ਰਾਮਰਾਇ ਜੀ ਚਾਹੇ ਗੁਰੂ ਗੱਦੀ ਦੇ ਯੋਗ ਸੱਤਵੇਂ ਗੁਰਾਂ ਨੇ ਨਾ ਸਮਝੇ ਪਰ ਉਨ੍ਹਾਂ ਦੀ ਬਖਸ਼ਿਸ਼ ਨਾਲ ਆਪ ਕਰਾਮਾਤੀ ਤੇ ਕਰਨੀ ਵਾਲੇ ਤੇ ਸੁੱਚੇ ਇਖ਼ਲਾਕ ਵਾਲੇ ਹੋ ਚੁਕੇ ਸੋ। ਕਰਾਮਾਤਾਂ ਵਿਚ ਜੋ ਬਾਤਾਂ

ਸ਼ੁਕ੍ਰਾਚਰਨ ਵਿਰੁੱਧ ਹੈਨ ਰਾਮਰਾਇ ਜੀ ਕਦੇ ਨਾਂ ਕਰਦੇ। ਇਨ੍ਹਾਂ ਕਰਾਮਾਤਾਂ ਵਿਚ ਐਹੋ ਜਿਹੀਆਂ ਗੱਲਾਂ ਜੈਸਾ ਕਿ ਪਦਮਨੀ ਦਾ ਪ੍ਰਸੰਗ ਹੈ ਦਸਦੀਆਂ ਹਨ ਕਿ ਜੋ ਪੋਥੀ ਕਵੀ ਪਾਸ ਇਉਂ ਪੁਚਾਈ ਗਈ ਸੀ, ਓਸ ਵਿਚ ਲਿਖਣਹਾਰੇ ਨੇ ਕਈ ਗੱਲਾਂ ਲੋਕ ਪ੍ਰਸਿੱਧ ਵਿਗੜੇ ਇਤਿਹਾਸ ਦੀਆਂ ਬੀ ਲਿਖ ਦਿਤੀਆਂ ਸਨ। ਜੈਸੇ ਕਿ ਪਦਮਨੀ ਵਾਲੀ ਕਰਾਮਾਤ। ਇਸ ਦੀ ਵੀਚਾਰ ਐਉਂ ਹੈ। ਸੰਸਕ੍ਰਿਤ ਸਾਹਿਤਜ ਵਿਚ ਪਦਮਨੀ ਖਾਸ ਕਿਸਮ ਦੇ ਲੱਛਣਾਂ ਵਾਲੀ ਇਸਤ੍ਰੀ ਦੱਸੀ ਗਈ ਹੈ*। ਇਹ ਪਦਮਨੀ ਕਿਸੇ ਦੇਸ਼ ਕਿਸੇ ਥਾਂ ਦੀ ਹੋ ਸਕਦੀ ਹੈ। ਪਰੰਤੂ ਇਕ ਪਦਮਨੀ ਨਾਮ ਹੈ ਇਕ ਇਤਿਹਾਸਕ ਇਸਤ੍ਰੀ ਦਾ। ਇਹ ਪਤੀਬ੍ਰਤਾ ਚਿਤੌੜ ਦੇ ਰਾਜੇ ਲਛਮਣ ਸਿੰਹ ਦੇ ਚਾਚਾ ਭੀਮ ਸਿੰਹ ਦੀ ਰਾਣੀ ਹੋਈ ਹੈ। ਰਾਜਾ ਭੀਮ ਸਿੰਹ ਸਿੰਗਲਾਦੀਪ ਦੀ ਰਾਜ ਕੁਮਾਰੀ ਪਦਮਾਵਤੀ ਵਿਆਹ ਲਿਆਇਆ ਸੀ। ਇਸ ਰਾਣੀ ਨੂੰ ਪਦਮਨੀ ਕਰਕੇ ਆਮ ਲੋਕ ਸਦਦੇ ਸਨ ਤੇ ਇਤਿਹਾਸਾਂ ਵਿਚ ਇਹੋ ਨਾਮ ਪ੍ਰਸਿੱਧ ਹੈ। ਇਸ ਇਸਤ੍ਰੀ ਨੂੰ ਖੁਹਣ ਵਾਸਤੇ ਅਲਾਉਦੀਨ ਖਿਲਜੀ ਨੇ ਬਿ: ਸੰਮਤ ੧੩੬੧ ਵਿਚ ਚਿਤੌੜ ਤੇ ਹਮਲਾ ਕਰਕੇ ਉਸਨੂੰ ਵੈਰਾਨ ਕੀਤਾ ਪਰ ਪਦਮਨੀ ਦੀ ਸ੍ਵਾਹ ਤੋਂ ਬਿਨਾਂ ਉਸਨੂੰ ਕੁਝ ਨਾ ਲੱਭਾ। ਹੁਣ ਤੋਂ ਆਮ ਜੰਨਤਾ ਵਿਚ ਕਾਵ੍ਯ ਦੀ ਪਦਮਨੀ ਤੇ ਇਹ ਪਦਮਨੀ ਰਲ ਮਿਲ ਗਈਆਂ ਤੇ ਇਹ ਖਿਆਲ ਪਸਰ ਗਿਆ ਕਿ ਕਾਵ੍ਯ ਵਾਲੀ ਪਦਮਨੀ ਦਾ ਸੁਦੇਸ਼ ਸਿੰਗਲਾਦੀਪ ਹੈ ਤੇ ਉਥੋਂ ਆਉਂਦੀ ਹੈ। ਕਵੀ ਜੀ ਦੇ ਘਰ ਪੋਥੀ ਜੋ ਪੁਚਾਈ ਗਈ ਉਸ ਵਿਚ ਸਿੰਗਲਾਦੀਪ ਤੋਂ ਪਦਮਨੀ ਸਿੰਗਵਾ ਦੇਣ ਵਿਚ ਲੇਖਕ ਦੀ ਮੁਰਾਦ ਇਹ ਹੈ ਕਿ ਔਰੰਗ ਦੂਰੋਂ ਰਾਮਰਾਇ ਜੀ ਨੇ ਕਿਤੀ ਛੇਤੀ ਸ਼ੈ ਸਿੰਗਵਾ ਦਿੱਤੀ। ਪਰ ਓਹ ਇਹ ਗਲ ਵੁੱਲ ਗਿਆ ਕਿ ਰਾਮਰਾਇ ਜੀ ਦਾ ਸਦਾਚਾਰ ਕਦ ਉਨ੍ਹਾਂ ਨੂੰ ਆਗਿਆ ਦੇ ਸਕਦਾ ਹੈ ਕਿ ਓਹ ਕਿਸੇ ਨੂੰ ਇਸਤ੍ਰੀਆਂ ਬੀ ਮੰਗਾਕੇ ਦੇਣ। "ਔਰੰਗਜ਼ੇਬ ਦੇ ਸਮੇਂ ਕੋਈ ਸਿੰਗਲਾਦੀਪ ਵਿਚ ਪ੍ਰਸਿਧ ਪਦਮਨੀ ਨਾਮ ਦੀ ਯਾ ਪਦਮਨੀ ਵਾਲੇ ਲਛਣਾ ਦੀ ਇਸਤ੍ਰੀ ਇਤਿਹਾਸ ਵਿਚ ਨਹੀਂ ਆਈ ਜਿਵੇਂ ਕਿ ਅਲਾਉਦੀਨ ਦੇ ਸਮੇਂ ਚਤੌੜ ਵਾਲੀ ਪਦਮਨੀ ਆਈ ਹੈ ਕਿ ਜਿਸਦੀ ਸੁੰਦਰਤਾ ਦੀ ਧਾਕ ਔਰੰਗਜ਼ੇਬ ਤੱਕ ਅਪੜੀ ਹੋਵੇ ਤੇ ਓਹ ਉਸਨੂੰ ਲੈਣਾ ਚਾਹੁੰਦਾ ਹੋਵੇ, ਅਤੇ ਹੁਣ ਸਾਹਿਬ ਕਰਾਮਾਤ ਦੇ ਮਿਲ ਪੈਣ ਤੋਂ ਉਸਨੇ ਬਿਨਾਂ ਜੰਗ ਰਚਾਏ ਇਹ ਪਦਮਨੀ ਪ੍ਰਾਪਤ ਕਰ ਲਈ ਹੋਵੇ।" ਇਸਤਰ੍ਹਾਂ ਦੀਆਂ ਕਈ ਕਰਾਮਾਤਾਂ ਊਟ ਪਟਾਂਗ ਹਨ ਜੋ ਕਵੀ ਜੀ ਨੇ ਉਸ ਪੋਥੀ ਦਾ ਆਗਮ ਕੁਦਰਤ ਵਲੋਂ ਸਮਝਕੇ ਬਿਨ ਪੜਚੋਲੇ ਲਿਖੀਆਂ ਹਨ, ਪੋਥੀ ਪੁਚਾਉਣ ਵਾਲੇ ਨੇ ਬੀ ਜੇ ਜਾਣਕੇ ਪੁਚਾਈ ਹੈ ਤਾਂ ਸ੍ਰੀ ਰਾਮਰਾਇ ਜੀ ਨਾਲ ਸਿਆਣੀ ਮਿੱਤ੍ਰਤਾ ਨਹੀਂ ਕੀਤੀ।

---

*ਤ੍ਵਚਿ ਕਮਲ ਨੇਤ੍ਰਾ ਨਾਸਿਕਾ ਬਸ਼ਦੂ ਰੰਧ੍ਰਾ, ਅਵਿਰਲ ਕੁਚ ਯੁਗਮਾ, ਦੀਰ੍ਘ ਕੇਸ਼ੀ ਕ੍ਰਿਸ਼ਾਂਗ੍ਰੀ। ਮ੍ਰਿਦੁ ਚਰਣ, ਸੁਸ਼ੀਲਾ, ਗੀਰ ਨ੍ਰਿਤ੍ਯਾਨਯੁਕਤਾ, ਸਕਲ ਤਨੁ ਸੁਦੇਸ਼ਾ ਪਦਮਿਨੀ ਪਦਮ ਗੰਧਾ।

ਅਰਥਾਤ—ਨੈਣ ਕਮਲਾਂ ਵਰਗੇ, ਨਾਸਾਂ ਦੇ ਛੇਕ ਛੋਟੇ," ਕੇਸ਼ ਲੰਮੇ, ਅੰਗ ਸੁਹਲ, ਪੈਰ ਕੁਲੇ, ਸੁਭਾਵ ਦੀ ਕੋਮਲ: ਗਾਉਣ ਤੇ ਨ੍ਰਿਤ੍ਯ ਦੀ ਪ੍ਰੇਮਣ, ਸਾਰੇ ਸ਼ਰੀਰ ਦੀ ਪੁਸ਼ਾਕ ਸੁਹਣੀ (ਰਖਣ ਵਾਲੀ) ਕਮਲ ਦੀ ਖੁਸ਼ਬੂ ਵਾਲੀ, (ਐਸੇ ਬੁਣਾ ਵਾਲੀ) ਪਦਮਨੀ ਹੈ।

੨੨. ਗੁਰੂ ਆਰਾਧਨਾ

ਸ੍ਰੀ ਗੁਰੂ ਨਾਨਕ ਪ੍ਰਕਾਸ਼ ਆਰੰਭ ਕਰਨ ਤੋਂ ਪਹਿਲਾਂ ਸ੍ਰੀ ਕਵੀ ਜੀ ਨੇ ਖਾਸ ਇਕਾਂਤ* ਬਹਿਕੇ ਗੁਰੂ ਸਾਹਿਬ ਜੀ ਦੀ ਅਰਾਧਨਾ ਕੀਤੀ ਹੈ। ਆਪ ਜਮੁਨਾ ਦੇ ਕਿਨਾਰੇ ਇਸ਼ਨਾਨ ਕਰਕੇ ਬੈਠ ਜਾਂਦੇ ਤੇ ਕਿੰਨਾ ਚਿਰ ਪਾਠ ਕਰਕੇ ਅਰਦਾਸ ਵਿਚ ਜੁੜੇ ਰਹਿੰਦੇ। ਇਸੀ ਤਰ੍ਹਾਂ ਦੀ ਸਾਖੀ ਮਿਲੀ ਹੈ ਕਿ ਗੁ: ਪ੍ਰ: ਸੂਰਜ ਦੀ ਸਮਾਪਤੀ ਦੇ ਦਿਨਾਂ ਵਿਚ ਆਪ ਉਦਾਸੀਨ ਹੋਣ ਲਗ ਪਏ। ਕਾਰਣ ਇਹ ਸੀ ਕਿ ਅਪਣੀ ਮਿਹਨਤ ਦੇ ਸਿਰੇ ਚੜ੍ਹਨ ਵਿਚ ਸੈਸੇ ਪੈਣ ਲੱਗ ਗਏ ਸਨ। ਕੇਥਲ ਰਾਜ ਜ਼ਬਤ ਹੋ ਗਿਆ, ਅਪਣੇ ਮੁਰੱਬੀ ਜੀ ਚਲ ਬਸੇ, ਦਿਨ ਰਾਤ ਦੀ ਮਿਹਨਤ ਨਾਲ ਅਪਣਾ ਸਰੀਰ ਥਕਿਤ ਤੇ ਸਿਹਤ ਨੀਵੀਂ ਰਹਿਣ ਲਗੀ, ਸਾਰੇ ਗ੍ਰੰਥ ਵਿਚ ਜੋ ਸਾਮਾਨ ਐਸੇ ਮੱਲੋ ਮੱਲੀ ਪਏ ਸਨ ਕਿ ਜਿਨ੍ਹਾਂ ਦੀ ਸੋਧ ਆਪ ਕਰਨੀ ਚਾਹੁੰਦੇ ਸਨ, ਉਨ੍ਹਾਂ ਲਈ ਸਾਮਾਨ ਤੇ ਸਰੀਰ ਹਾਰ ਦੇਂਦਾ ਦਿਸਦਾ ਸੀ। ਛੇਕੜਲੀਆਂ ਰੁੱਤਾਂ ਤੇ ਐਨਾਂ ਦੇ ਮੰਗਲਾਂ ਵਿਚੋਂ ਇਹ ਥਹੁ ਪੈਂਦਾ ਹੈ ਕਿ ਕਵੀ ਜੀ ਦੀਆਂ ਬੇਨਤੀਆਂ ਵਧੀਕ ਡੂੰਘੀਆਂ ਹਨ ਜੋ ਦਸਦੀਆਂ ਹਨ ਕਿ ਕੰਮ ਮੁਕਾਉਣ ਦੀ ਇੱਛਾ ਬੜੀ ਤੀਬ੍ਰ ਤੇ ਡੂੰਘੀ ਹੋ ਗਈ ਹੈ। ਇਸ ਹਾਲਤ ਵਿਚ ਆਪ ਦੀ ਆਸ ਕਲਗੀਧਰ ਜੀ ਤੋਂ ਛੁਟ ਹੋਰ ਕਿਸ ਪਰ ਹੋ ਸਕਦੀ ਸੀ ਜਿਨ੍ਹਾਂ ਅਗੇ ਅਰਜ਼ਾਂ ਕਰਦੇ ਹੁੰਦੇ ਸਨ:–

ਅਬ ਆਨ ਕੀ ਆਸ ਨਿਰਾਸ ਭਈ ਕਲਗੀਧਰ ਬਾਸ ਕੀਜੋ ਮਨ ਮਾਂਹੀ।

ਲੋਕੀ ਦਸਦੇ ਹਨ ਕਿ ਇਨ੍ਹਾਂ ਦਿਨਾਂ ਵਿਚ ਆਪ ਅਰਾਧਨਾ ਵਿਚ ਲੀਨ ਹੋ ਜਾਇਆ ਕਰਦੇ ਸੇ। ਕਵੀ ਜੀ ਦੇ ਅਪਣੇ ਲਿਖੇ ਵਾਕ ਬੀ ਆਪ ਦੀ ਇਸ ਦਰਸ਼ਨ ਸਿੱਕ ਦੀ ਤੀਬ੍ਰਤਾ ਦੇ ਸੂਚਕ ਹਨ:–

ਕਵਿ ਕਰ ਬੰਦਿ ਗੁਰੂ ਪਦ ਬੰਦੇ। ਸਿੱਖੀ ਜਾਚਹਿ ਆਨੰਦ ਕੰਦੇ।
ਏਕ ਆਸ, ਨਾਸੀ ਅਬਿ ਔਰੀ। ਦਰਸ਼ਨ ਦੇਹੁ ਲਾਲਸਾ ਮੋਰੀ ॥ ੫੬ ॥
[ਨਾ. ਪ੍ਰ ਪੂ: ਅਧ ੩੯

ਸਾਨੂੰ ਇਹ ਪ੍ਰਸੰਗ ਦੱਸਣ ਵਾਲੇ ਸੱਜਣ ਜੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸੁਨਾਉਣ ਵਾਲੇ ਸੱਜਣ ਨੇ ਦੱਸਿਆ ਸੀ ਕਿ ਕਵੀ ਜੀ ਨੂੰ ਸਾਹਿਬਾਂ ਦੇ ਸਰੂਪ ਦਾ ਇਕ ਦਿਨ ਝਾਉਲਾ ਵੱਜਾ ਤੇ ਧੀਰਜ ਮਿਲਿਆ। ਕਵੀ ਜੀ ਦੀ ਅਪਣੀ ਰਚਨਾ ਵਿਚੋਂ ਐਸੀ ਬਾਤ ਸਪਸ਼ਟ ਨਹੀਂ ਪਰ ਇਸ ਤੋਂ ਵਧੀਕ ਕੀਮਤੀ ਨਿਸਚੇ ਤੇ ਅਹਿੱਲ ਸਿਦਕ ਵਾਲੇ ਖਿਆਲ ਜ਼ਰੂਰ ਮਿਲਦੇ ਹਨ, ਜੋ ਆਤਮ ਪ੍ਰਾਪਤੀ ਦੇ ਲਖਾਯਕ ਪੂਰੇ ਹਨ।

ਜੀਵਤਿ ਜਗ ਮਹਿੰ ਸੁਖ ਦਏ, ਬਾਂਛਤਿ ਪ੍ਰਾਪਤਿ ਕੀਨਿ ॥
ਰਿਦੇ ਭਰੋਸ ਪ੍ਰਲੋਕ ਕੋ ਹੋਇੰ ਸਹਾਇ ਪ੍ਰਬੀਨ ॥ ੩੮ ॥ [ਗੁ: ਪ ਅੰਸੁ ੫੨
ਸਭ ਇੱਛਾ ਪੂਰਨ ਕਰੀ ਹਲਤ ਬਿਖੈ ਸੁਖ ਦੀਨ ॥
ਰਿਦੇ ਭਰੋਸਾ ਪਲਤ ਮਹਿੰ ਕਰਹਿੰ ਕਸ਼ਟ ਸਭ ਛੀਨ ॥ ੫ ॥ [ਗੁ: ਫ ਅੰਸੁ ੧

*ਬੁੜ੍ਹੀਏ ਵਿਚ ਉਸ ਟਿਕਾਣੇ ਦਾ ਜਿਥੇ ਕਵੀ ਜੀ ਬੈਠਦੇ ਸਨ ਨਿਸ਼ਾਨ ਹੁਣ ਤਕ ਹੈ, ਇਸ ਦਾ ਪਤਾ ਪਿੱਛੇ ਦੇ ਆਏ ਹਾਂ। ਦੇਖੋ ਪੰਨਾ ੯੫।

ਜਿਨਹੁ ਗੁਰਨ ਲਾਖਹੁ ਨਿਸਤਾਰੇ। ਜੁਗ ਲੋਕਨ ਸੁਖ ਦਯੋ ਉਦਾਰੇ। ਮਹਿ ਮਹਿੰ ਮਹਿਮਾਂ ਮਹਾਂ ਮਹਾਨ। ਛਪੀ ਨਹੀਂ ਸਭ ਲਖਹਿ ਜਹਾਨ ॥ ੩੦ ॥ [ਅੰਨ ੨ ਅੰਸੂ ੨੬

੨੩. ਕੈਥਲ ਦੀ ਲੁੱਟ।

ਇਕ ਘਟਨਾ ਕੈਥਲ ਵਿਚ ਜੋ ਵਾਪਰੀ ਕਵੀ ਜੀ ਓਹ ਆਪ ਅਤਿ ਸੰਖੇਪ ਜੇਹੀ ਲਿਖ ਗਏ ਹਨ। ਉਹ ਇਹ ਹੈ:—

ਸ਼ੂਨ ਸ਼ੂਨ ਗ੍ਰਿਹ ਆਤਮਾ ਸੰਮਤ ਆਦਿ ਪਛਾਨ। ਮਧੁ ਮਾਸ ਸ਼ੱਤ੍ਰੁਨ ਕਰਿ ਭਾ ਉਤਪਾਤ ਮਹਾਨ ॥ ੩੫ ॥ ਪਰੀ ਲੂਟ ਕਪਿਥਲ ਵਿਖੇ ਮਿਲੇ ਚੋਰ ਬਟਪਾਰ। ਆਪ ਆਪ ਕੋ ਭਜ ਚਲੇ ਤਜਿ ਪੁਰਿ ਸਭਿ ਇਕ ਬਾਰ ॥ ੩੬ ॥ ਸਿੰਘ ਫਿਰੰਗੀ ਗਹਿ ਲਏ ਕੈਦ ਕਰੇ ਵਹੁ ਛੀਨ। ਮੰਤਨ ਕੇ ਅਸਥਾਨ ਭੀ ਲੂਟ ਕੂਟ ਭੇ ਦੀਨ ॥ ੩੭ ॥ ਅਸ ਅਪਦਾ ਕੇ ਦਿਨਨ ਮੈਂ ਸਤਿਗੁਰ ਭਏ ਸਹਾਇ। ਭਯੋ ਨ ਬੰਕੋ ਬਾਰ ਭੀ ਦੈ ਦੈ ਹਾਥ ਬਚਾਇ ॥ ੩੮ ॥ ਚਹੁੰ ਦਿਸ਼ ਅਪਨ ਬਿਰਾਨ ਨਰ ਦੁਸ਼ਮਨ ਭੇ ਤਿਸ ਕਾਲ। ਮਮ ਰੱਛਾ ਸਤਿਗੁਰ ਕਰੀ ਸਭ ਮਹਿੰ ਬਿਦਤ ਹਵਾਲ ॥ ੩੯ ॥ [ਅੰਨ ੨ ਅੰਸੂ ੩੬

ਇਸਤੋਂ ਪਤਾ ਲੱਗਾ ਕਿ ਕੈਥਲ ਦੀ ਸਿੱਖ ਰਜਾਸਤ ਅੰਗ੍ਰੇਜ਼ੀ ਰਾਜ ਵਿਚ ਲੀਨ ਕਵੀ ਜੀ ਦੇ ਦੇਖਦੇ ਹੋਈ ਹੈ। ਦੋਤ ਦਾ ਮਹੀਨਾਂ ਸੀ ਤੇ ੧੯੦੦ ਸੰਮਤ ਸੀ। ਕੈਥਲ ਦੀ ਰਜਾਸਤ ਦੇ ਜ਼ਬਤ ਕੀਤੇ ਜਾਣ ਦਾ ਹਾਲ ਅਸਾਂ ਅੰਨ ੨ ਦੇ ਅੰਸੂ ੩੬ ਦੇ ਅੰਕ ੩੭ ਦੀ ਟੂਕ ਵਿਚ ਦਿੱਤਾ ਹੈ। ਇਸ ਵੇਲੇ ਕੈਥਲ ਵਿਚ ਲੁੱਟ ਪਈ ਸੀ। ਇਸ ਲੁੱਟ ਦਾ ਕਾਰਨ ਅਸੀਂ ਉਥੇ ਇਤਿਹਾਸਾਂ ਦੇ ਹਵਾਲੇ ਦੇਕੇ ਦਸਿਆ ਹੈ ਕਿ ਮਹਾਂਰਾਜ ਉਦਯ ਸਿੰਘ ਦੀ ਅੰਮਾ ਜੀ ਅਰਥਾਤ ਰਾਜ ਮਾਤਾ ਜੀ ਨਹੀਂ ਸਨ, ਮਾਤਾ ਸਾਹਿਬ ਤਾਂ ਬ੍ਰਿਟਿਸ਼ ਸਫੀਰ-ਰੱਜਬ ਅਲੀ-ਦੀ ਗਲ ਮੰਨਕੇ ਸਮਝੌਤੇ ਲਈ ਤਿਆਰ ਸਨ। ਇਹ ਵਾਕਿਆ ਮਹਾਰਾਜ ਉਦਯ ਸਿੰਘ ਦੇ ਲਾਵਲਦ ਚਲਾਣਾ ਕਰ ਜਾਣ ਤੇ ਹੋਇਆ। ਆਪ ੧੪ ਮਾਰਚ ਸੰਨ ੧੮੪੩ ਈ: ਨੂੰ ਚੜ੍ਹਾਈ ਕਰ ਗਏ ਸਨ। ਇਸ ਵੇਲੇ ਅਜੇ ਗੁਰ ਪ੍ਰਤਾਪ ਸੂਰਜ ਗ੍ਰੰਥ ਮੁੱਕਾ ਨਹੀਂ ਸੀ। ਇਸ ਗ੍ਰੰਥ ਦੇ ਮੁੱਕਣ ਦੀ ਥਿਤ ਕਵਿ ਜੀ ਨੇ ਐਉਂ ਦਿੱਤੀ ਹੈ:—

ਸਾਵਣ ਮਹਿੰ ਇਸ ਗ੍ਰੰਥ ਕੀ ਭਈ ਸਮਾਪਤਿ ਆਇ ॥
ਬਿਘਨ ਬ੍ਰਿੰਦ ਤੇ ਬਚ ਰਹੇ ਸ੍ਰੀ ਕਰਤਾਰ ਸਹਾਇ ॥ ੪੦ ॥

੧੯੦੦ ਦੀ ਫਗਣ ਸ਼ੁਦੀ ੧੪ ਨੂੰ ਮਹਾਂਰਾਜ ਉਦਯ ਸਿੰਘ ਪ੍ਰਲੋਕ ਸਿਧਾਰੇ। ਕਵੀ ਜੀ ਦਸਦੇ ਹਨ ਕਿ ਚੋਤ੍ਰ ਵਿਚ ਕੈਥਲ ਲੁਟ ਪਈ ਤੇ ਰਜਾਸਤ ਜ਼ਬਤ ਹੋਈ। ਸਾਵਣ ਵਿਚ ਗੁਰ ਪ੍ਰਤਾਪ ਸੂਰਜ ਗ੍ਰੰਥ ਮੁੱਕਾ, ਰੋਜਾ ਪਰਉਪਕਾਰੀ ਉਦਯ ਸਿੰਘ ਜੀ ਨੇ ਅਪਣੀ ਮੁਰਾਦ ਸਿਰੇ ਚੜ੍ਹਦੀ ਆਪ ਨਹੀਂ ਤੱਕੀ। ਜੋ ਕਹਾਣੀਆਂ ਲੋਕਾਂ ਵਿਚ ਗ੍ਰੰਥ ਸਮਾਪਤੀ ਪਰ ਮਹਾਰਾਜ ਵਲੋਂ ਕਵੀ ਜੀ ਨੂੰ ਕਈ ਪਿੰਡ ਮਿਲਨ ਤੇ ਉਨ੍ਹਾਂ ਦੇ ਨਾਂ ਲੋਣ ਦੀਆਂ ਵਿਦਤ ਹਨ ਸੋ ਨਿਰਮੂਲ ਸਹੀ

ਹੋ ਗਈਆਂ। ਕਵੀ ਜੀ ਨੂੰ ਉਦਾਸੀ ਦੇ ਰੰਗ ਦੇਖਣੇ ਪਏ। ਸ਼ਹਿਰ ਵਿਚ ਲੁੱਟ ਮਚਣ ਪਰ ਉਨ੍ਹਾਂ ਦਾ ਲੁੱਟ ਤੋਂ ਗੁਰੂ ਸਹਾਯਤਾ ਨਾਲ ਬਚ ਰਹਿਣਾ, ਫਿਰ ਰਜਾਸਤ, ਰਾਜ ਭਾਗ, ਸਿੱਖ ਐਸ਼ਵਰਜ ਦੇ ਸਮਾਪਤ ਹੋ ਜਾਣ ਪਰ ਉਨ੍ਹਾਂ ਦਾ ਆਪਣੇ ਕੰਮ ਨੂੰ ਲਈ ਜਾਣਾ ਤੇ ਇਨ੍ਹਾਂ ਦੁਖਦਾਈ ਉਦਾਸੀ ਤੇ ਨਿਰਾਸਤਾ ਦੇ ਦਿਨਾਂ ਵਿਚ ਲੱਗੇ ਰਹਿਣਾ ਅਤੇ ਸਾਵਣ ਵਿਚ ਗ੍ਰੰਥ ਸਮਾਪਤਿ ਕਰ ਲੈਣਾ ਉਨ੍ਹਾਂ ਦੀ ਹਿੰਮਤ ਤੇ ਦਿਲ ਦੀ ਮਜ਼ਬੂਤੀ ਦਾ ਸੂਚਕ ਹੈ।

੨੪. ਸ਼੍ਰੀ ਹਰਿ ਮੰਦਿਰ ਸਾਹਿਬ ਜੀ ਦੀ ਅੰਤਮ ਯਾਤ੍ਰਾ।

ਕਵੀ ਜੀ ਗ੍ਰੰਥ ਸਮਾਪਤ ਕਰਕੇ ਅਪਨੇ ਲੜਕੇ ਬਲਦੇਵ ਸਿੰਘ ਤੇ ਪਰਿਵਾਰ ਸਮੇਤ ਸ਼੍ਰੀ ਅੰਮ੍ਰਿਤਸਰ ਜੀ ਆਏ। ਆਕੇ ਅਪਣਾ ਗ੍ਰੰਥ ਗਜਾਨੀ ਗੁਰਮੁਖ ਸਿੰਘ ਜੀ (ਜੋ ਗਜਾਨੀ ਸੰਤ ਸਿੰਘ ਜੀ ਦੇ ਸਪੁੱਤ੍ਰ ਸੇ) ਦੀ ਮਾਰਫਤ ਅਕਾਲ ਬੁੰਗੇ ਸਾਹਿਬ ਪੇਸ਼ ਕੀਤਾ। ਇਸ ਗ੍ਰੰਥ ਪਰ ਆਪ ਨੂੰ ਤਖਤ ਸਾਹਿਬ ਵਲੋਂ ਸਨਮਾਨ ਪ੍ਰਾਪਤ ਹੋਇਆ ਤੇ ਦੱਸੀ ਦਾ ਹੈ ਕਿ ਗ੍ਰੰਥ ਗਜਾਨੀ ਜੀ ਦੀ ਸਪੁਰਦੀ ਵਿਚ ਰੱਖਿਆ ਗਿਆ। ਪਰ ਕੁਛ ਦਿਨਾਂ ਵਿਚ ਹੀ ਲਾਹੌਰ ਵਿਚ ਮਹਾਂਰਾਜਾ ਸ਼ੇਰ ਸਿੰਘ ਦੇ ਕਤਲ ਦਾ ਦੁਖਦਾਈ ਵਾਕਿਆ ਹੋਗਿਆ ਤੇ ਨਾਲ ਹੀ ਵਜ਼ੀਰ ਧਯਾਨ ਸਿੰਘ ਮਾਰਿਆ ਗਿਆ। ਧਯਾਨ ਸਿੰਘ ਦੇ ਪੁੱਤ੍ਰ ਨੇ ਬਲ ਪਾਕੇ ਲਾਹੌਰ ਕਿਲੇ ਤੇ ਕਬਜ਼ਾ ਕੀਤਾ ਤੇ ਉਸਦੇ ਉਸ ਵੇਲੇ ਦੇ ਕੋਪ ਵਿਚ ਭਾਈ ਗੁਰਮੁਖ ਸਿੰਘ ਜੀ ਗਜਾਨੀ ਬੀ ਪਕੜੇ ਤੇ ਮਾਰੇ ਗਏ ਤੇ ਆਪ ਦੇ ਘਰ ਬਾਰ ਦਾ ਸਾਮਾਨ ਮਾਲ ਮਤਾ ਜ਼ਬਤ ਹੋਕੇ ਲਾਹੌਰ ਪਹੁੰਚਾ। ਗਜਾਨੀ ਜੀ ਦੇ ਪਰਿਵਾਰ ਨੇ ਬੜੀ ਮੁਸ਼ਕਲ ਨਾਲ ਰਾਤੋ ਰਾਤ ਹਰੀ ਕੇ ਪੱਤਣ ਦੇ ਰਸਤੇ ਸਤਲੁਜ ਪਾਰ ਹੋਕੇ ਲੁਧਿਹਾਣੇ ਜਾ ਪਨਾਹ ਲਈ। ਉਸ ਵੇਲੇ ਜੋ ਗਜਾਨੀ ਜੀ ਦਾ ਘਰ ਬਾਰ ਲੁਟਿਆ ਗਿਆ, ਉਸੇ ਵਿਚ ਉਨ੍ਹਾਂ ਦਾ ਪੁਸਤਕਾਲਯ ਤੇ ਵੀਹ ਵਿਸਵੇ ਕਵੀ ਜੀ ਦਾ ਅਰਦਾਸ ਕਰਾਇਆ ਸੂਰਜ ਪ੍ਰਕਾਸ਼ ਬੀ ਤਬਾਹ ਹੋਗਿਆ। ਇਸੇ ਕਰਕੇ ਗਜਾਨੀ ਸੰਤ ਸਿੰਘ ਜੀ ਦੇ ਪੁਸਤਕਾਲਯ ਦੀ ਕੋਈ ਸ਼ੇ ਗਜਾਨੀਆਂ ਦੇ ਖਾਨਦਾਨ ਵਿਚ ਇਸ ਵੇਲੇ ਨਹੀਂ ਮਿਲਦੀ*।

ਕਵੀ ਜੀ ਦੀ ਇਸ ਅੰਤਮ ਯਾਤ੍ਰਾ ਦਾ ਇਕ ਹੋਰ ਸਬੂਤ ਬੀ ਮਿਲਿਆ ਹੈ।

ਭਾਈ ਮਤਾਬ ਸਿੰਘ ਜੀ ਹਡਾਲੀ ਜ਼ਿਲਾ ਸ਼ਾਹ ਪੁਰ ਜੀ, ਜੋ ਗੁ: ਪ੍ਰ: ਸੂ: ਦੀ ਕਥਾ ਬੀ ਕਰਦੇ ਹਨ, ਦਸਦੇ ਹਨ ਕਿ ਉਨ੍ਹਾਂ ਦੇ ਬਾਬਾ ਜੀ, ਜਿਨ੍ਹਾਂ ਦਾ ਨਾਮ ਭਾਈ ਸੰਤ ਸਿੰਘ ਜੀ ਸੀ,

*ਸੂਰਜ ਪ੍ਰਕਾਸ਼ ਮੁੱਕਾ ਹੈ ਸਾਵਣ ਵਿਚ, ਮਹਾਰਾਜਾ ਸ਼ੇਰ ਸਿੰਘ ਕਤਲ ਹੋਏ ਹਨ ੧੫ ਸਤੰਬਰ ਨੂੰ ਅਰਥਾਤ ਭਾਦਰੋਂ ਦੇ ਅਖੀਰ ਯਾ ਚੜ੍ਹਦੇ ਅੱਸੂ, ਇਕ ਦੋ ਦਿਨ ਵਿਚ ਗਿਆਨੀ ਗੁਰਮੁਖ ਸਿੰਘ ਜੀ ਮਾਰੇ ਗਏ ਹਨ। ਸੋ ਇਸ ਅਰਸੇ ਵਿਚ ਕਵੀ ਜੀ ਦਾ ਅੰਮ੍ਰਿਤਸਰ ਪਹੁੰਚਣਾ, ਆਪਣੇ ਉਸਤਾਦ ਦੇ ਪੁਤਰ ਨੂੰ ਮਿਲਣਾ, ਅਕਾਲ ਬੁੰਗੇ ਸਾਹਿਬ ਗ੍ਰੰਥ ਪੇਸ਼ ਕਰਨਾ, ਆਪ ਦਾ ਸਤਿਕਾਰ ਹੋਣਾ ਤੇ ਗ੍ਰੰਥ ਦਾ ਲੁਟ ਵਿਚ ਚਲੇ ਜਾਣਾ, ਸਭ ਕੁਛ ਹੋ ਗਿਆ। ਇਸ ਤੋਂ ਇਹ ਬੀ ਪਤਾ ਲਗਦਾ ਹੈ ਕਿ ਗ੍ਰੰਥ ਮੁਕਾ ਕੇ ਕਵੀ ਜੀ ਛੇਤੀ ਹੀ ਅੰਮ੍ਰਿਤਸਰ ਆ ਗਏ ਸਨ।

ਗੁਰਦਾਸ ਪੁਰ ਨੂੰ ਉਠ ਲੈਕੇ ਗਏ ਹੋਏ ਸਨ। ਜਦੋਂ ਉਹ ਗੁਰਦਾਸ ਪੁਰੋਂ ਵਾਪਸ ਅੰਮ੍ਰਿਤਸਰ ਪੁੱਜੇ ਤਾਂ ਸੁਣਿਆਂ ਕਿ ਲੋਕੀਂ ਕਵੀ ਸੰਤੋਖ ਸਿੰਘ ਜੀ ਨੂੰ ਫੁਲਾਂ ਦੇ ਹਾਰ ਲੈਕੇ ਲੈਣ ਜਾ ਰਹੇ ਹਨ ਤੇ ਆਪ ਭੀ ਹਾਰ ਲੈਕੇ ਸੰਗਤ ਦੇ ਨਾਲ ਟੁਰ ਪਏ ਤੇ ਦਰਵਾਜ਼ਿਓਂ ਬਾਹਰ ਜਾਕੇ ਮਿਲੇ। ਕਵੀ ਜੀ ਆਪਣੀ ਸਵਾਰੀ ਤੋਂ ਉਤਰਕੇ ਬੈਠੇ ਹੋਏ ਸਨ, ਸਰੀਰ ਦੁਰਬਲ ਸੀ, ਸੰਗਤ ਨੇ ਪੀਨਸ ਪੇਸ਼ ਕੀਤੀ। ਆਪਨੇ ਪੀਨਸ ਤੇ ਚੜ੍ਹਕੇ ਯਾਤ੍ਰਾ ਕਰਨੀ ਮਨਾਸਬ ਨਾਂ ਸਮਝੀ। ਸੰਗਤ ਦੇ ਬਹੁਤ ਜ਼ੋਰ ਦੇਣੇ ਪਰ ਆਗਜਾ ਪਾਲਨ ਨਮਿੱਤ ਆਪ ਪਈ ਪੀਨਸ ਵਿਚ ਇਕ ਵੇਰ ਬੈਠਕੇ ਉਠ ਬੈਠੇ ਤੇ ਫੇਰ ਸਨੇ ਸਨੇ ਸ਼੍ਰੀ ਹਰਿ ਮੰਦਰ ਸਾਹਿਬ ਪਹੁੰਚ ਪਏ। ਇਸੀ ਤਰ੍ਹਾਂ ਇਕ ਹੋਰ ਸਬੂਤ ਇਸ ਯਾਤ੍ਰਾ ਦਾ ਮਿਲਿਆ ਹੈ:–

ਬਾਬਾ ਸ਼ਾਮ ਦਾਸ ਜੀ ਵਿੱਝਾਂ ਵਾਲੇ ਉਦਾਸੀ ਸੰਤ, ਜਿਨ੍ਹਾਂ ਦੀ ਆਰਬਲਾ ਹੁਣ ੭੦ ਕੁ ਬਰਸ ਦੀ ਹੋਸੀ, ਦੱਸਦੇ ਹਨ ਕਿ ਅਸਾਡੇ ਸੰਤ ਬਾਬਾ ਕਰਮ ਦਾਸ ਜੀ ਵਿੱਝਾਂ ਵਾਲਿਆਂ* ਨੇ ਸਾਨੂੰ ਦਸਿਆ ਸੀ ਕਿ "ਅਸੀਂ ਇਕ ਵੇਰ ਸ਼੍ਰੀ ਅੰਮ੍ਰਿਤਸਰ ਜੀਦੀ ਯਾਤ੍ਰਾ ਨੂੰ ਗਏ ਸਾਂ। ਪੁਲ ਪਰ ਬੈਠੇ ਸਾਂ ਕਿ ਕੁਛ ਪੁਜਾਰੀ ਸਿੰਘ ਅੰਦਰੋਂ ਸਿਹਰੇ ਹੱਥ ਵਿਚ ਲਈ ਕਾਹਲੀ ਕਾਹਲੀ ਦਰਸ਼ਨੀ ਡਿਓਢੀ ਨੂੰ ਜਾ ਰਹੇ ਸਨ ਤੇ ਸ਼ਹਿਰ ਦੇ ਹੋਰ ਪ੍ਰਤਿਸ਼ਠਤ ਸੱਜਣ ਭੀ ਨਾਲ ਜਾ ਰਹੇ ਸਨ ਤਾਂ ਅਸਾਂ ਪੁੱਛਿਆ ਕਿ ਚੌਧਰੀ ਜੀ ਕਾਹਲੀ ਕਾਹਲੀ ਕਿਉਂ ਤੇ ਕਿਧਰ ਜਾ ਰਹੇ ਹੋ? ਤਾਂ ਇਕ ਪੁਜਾਰੀ ਸਿੰਘ ਨੇ ਦੱਸਿਆ ਕਿ ਸੂਰਜ ਪ੍ਰਕਾਸ਼ ਦੇ ਕਰਤਾ ਸ਼੍ਰੀ ਭਾਈ ਸੰਤੋਖ ਸਿੰਘ ਜੀ ਸ਼੍ਰੀ ਅੰਮ੍ਰਿਤਸਰ ਆਏ ਹਨ, ਤੇ ਅਸੀਂ ਉਸ 'ਗੁਰੂ ਪਿਆਰੇ' ਨੂੰ ਲੈਣ ਜਾ ਰਹੇ ਹਾਂ।"

"ਪੁਜਾਰੀ ਸਿੰਘ ਤੇ ਹੋਰ ਸਾਰੇ ਚਲੇ ਗਏ। ਕੁਛ ਸਮਾ ਬੀਤ ਗਿਆ। ਅਸੀਂ ਅਜੇ ਪੁਲ ਤੇ ਬੈਠੇ ਸਾਂ ਤਾਂ ਕੀਹ ਦੇਖਦੇ ਹਾਂ ਕਿ ਕਵੀ ਜੀ ਆ ਰਹੇ ਹਨ, ਸਰੀਰ ਲਿੱਸਾ ਸੀ ਤੇ ਬਹੁਤ ਸਹਿਜੇ ਸਹਿਜੇ ਟੁਰਦੇ ਸਨ, ਪੁਜਾਰੀ ਸਿੰਘ ਤੇ ਹੋਰ ਸਿੰਘ ਸਤਿਕਾਰ ਨਾਲ ਆਪਦੇ ਮਗਰ ਮਗਰ ਆ ਰਹੇ ਸਨ।ਉਸ ਵੇਲੇ ਆਪਦੇ ਤੇੜ ਕਛਹਿਰਾ ਸੀ,ਸਿਰ ਤੇ ਸਿੱਧੀ ਦਸਤਾਰ ਸੀ,ਦਾਹੜਾ ਚੰਗਾ ਸੁਹਣਾ ਸੀ, ਸਰੀਰ ਬਹੁਤ ਲੰਮਾ ਨਹੀਂ ਸੀ। ਆਪ ਸਨੇ ਸਨੇ ਅੰਦਰ ਗਏ, ਯਾਤ੍ਰਾ ਕੀਤੀ, ਅਰਦਾਸਾ ਸੁਧਾਇਆ ਤੇ ਫੇਰ ਡੇਰੇ ਚਲੇ ਗਏ।"

ਏਹ ਆਪ ਦੀ ਸ਼੍ਰੀ ਅੰਮ੍ਰਿਤਸਰ ਜੀ ਦੀ ਅੰਤਮ ਯਾਤ੍ਰਾ ਸੀ। ਇਸ ਤੋਂ ਮਗਰੋਂ ਆਪ ਕੈਥਲ ਚਲੇ ਗਏ। ਜੋ ਖੋਚਲ ਸਰੀਰ ਨੂੰ ਸੀ ਉਹ ਘਟਦੀ ਵਧਦੀ ਰਾਜ਼ੀ ਨਾਂ ਹੋਈ ਤੇ ਅੰਤ ਆਪ ਦੀ ਕਾਵਜ ਪਰਾਂ ਨਾਲ ਭੁਸ਼ਤਿ ਆਤਮਾਂ ਤੇ ਗਯਾਨ ਨਾਲ ਤਰਲ ਹੋਈ ਰੂਹ ਇਸ ਪੰਚ ਭੌਤਕ ਸਰੀਰ ਨੂੰ ਕੈਥਲ ਛੋੜਕੇ ਗੁਰਧਾਮ ਨੂੰ ਟੁਰ ਗਈ।

੨੫. ਸ਼੍ਰੀ ਕਵੀ ਜੀ ਦਾ ਚਲਾਣਾ।

੧੯੦੦ ਦੇ ਚੇਤ ਵਿਚ ਕੈਥਲ ਦਾ ਸਿੱਖ ਰਾਜ ਸਮਾਪਤ ਹੋ ਗਿਆ। ੧੯੦੦ ਦੇ ਸਾਵਣ ਵਿਚ ਗੁਰ ਪ੍ਰਤਾਪ ਸੂਰਜ ਰੀਂਬ ਮੁੱਕਾ ਤੇ ੧੯੦੦ ਸਮਾਪਤਿ ਹੋਣ ਤੋਂ ਪਹਿਲੇ ਸ਼੍ਰੀ ਕਵੀ ਜੀ, ਜਿਨ੍ਹਾਂ ਦੀ ਕਾਵਜ ਪ੍ਰਬੀਨਤਾ ਉਸ ਚੋਟੀ ਤੇ ਅੱਪੜੀ ਹੋਈ ਸੀ ਕਿ ਜਿੱਥੇ ਜਾਕੇ ਵੱਡੇ ਵੱਡੇ

*ਆਪ ਬੜੇ ਪ੍ਰਸਿੱਧ, ਸ਼ਕੀਲ ਤੇ ਸਾਧਨਾ ਕਰਨ ਵਾਲੇ ਮਹਾਤਮਾ ਹੋਏ ਹਨ।

ਕਵੀਆਂ ਦੀ ਕਾਵਜ ਚੋਟੀ ਨੀਵੀਂ ਨੀਵੀਂ ਲੱਗਣ ਲਗ ਪੈਂਦੀ ਹੈ ਤੇ ਜਿਸ ਕਲਾ ਕੌਸਲ ਦੇ ਗੁਣੀ ਨੇ ਆਪਣੀ ਛਿੱਦਸਾ ਤੇ ਬਲ ਅਨੁਸਾਰ ਇਤਨਾ ਵਡਾ ਸਾਗਰ ਇਤਿਹਾਸਿਕ ਸਾਮਾਨ ਦਾ ਕੱਠਾ ਕਰ ਦਿਤਾ ਸੀ, ਇਸ ਅਸਾਰ ਸੰਸਾਰ ਤੋਂ ਚਲਾਣਾ ਕਰ ਗਏ। ਅਪਣੇ ਗ੍ਰੰਥ ਦੀ ਪੁਨਰ ਸੁਧਾਈ ਲਈ ਬੀ ਕੁਛ ਸਾਲ ਆਪ ਨੂੰ ਨਾ ਮਿਲ ਸਕੇ।

ਚਲਾਣੇ ਦਾ ਸੰਮਤ ੧੯੦੦ ਹੈ, ਬਿਤਵਾਰ ਤੇ ਮਹੀਨੇ ਦੀ ਟੋਹ ਐਉਂ ਹੈ:–ਕਵੀ ਜੀ ਦੇ ਖ਼ਾਨਦਾਨ ਵਿਚ ਆਪ ਦੀ ਯਾਦਗਾਰੀ ਤਿਥ ਏਕਾਦਸ਼ੀ ਮਨਾਈ ਜਾਂਦੀ ਹੈ। ਪਰ ਮਹੀਨਾ ਤੇ ਪਖ ਦਾ ਪਤਾ ਕਿਸੇ ਨੂੰ ਨਹੀਂ। ਇਕ ਮਹੰਤ ਸਾਹਿਬ ਜੀ ਦੀਆਂ ਯਾਦਦਾਸ਼ਤਾਂ ਵਿਚ ਕਵੀ ਜੀ ਦਾ ਚਲਾਣਾ ਗ੍ਰੰਥ ਸਮਾਪਤਿ ਹੋਣ ਤੋਂ ੩ ਮਹੀਨੇ ਮਗਰੋਂ ਦਾ ਲਿਖਯਾ ਹੈ। ਇਸ ਹਿਸਾਬ ਜੇ ਅਨੁਮਾਨ ਲਾਈਏ ਤਾਂ ਆਪ ਦੇ ਚਲਾਣੇ ਦੀ ਤਿੱਥ ਕਤਕ ਵਦੀ ਯਾ ਮੱਘਰ ਵਦੀ ਏਕਾਦਸ਼ੀ ਸੰਮਤ ੧੯੦੦ ਤੇ ਜਾ ਟਿਕੇਗੀ*।

੨੬. ਕਵੀ ਜੀ ਦੀ ਯਾਦਗਾਰ ਤੇ ਸਿੱਖਾਂ ਦੀ ਅਨਗਹਿਲੀ।

ਓਹ ਆਦਮੀ ਜਿਸਨੇ ਰੱਬ ਦਿੱਤੀ ਅਕਲ ਤੇ ਲਕਾਕਤ ਨਾਲ ਉਸ ਸਮੇਂ ਦੇ ਅਨੁਸਾਰ ਜੋ ਅਪਣੀ ਕੌਮ ਦੀ ਇਤਿਹਾਸਿਕ ਤੇ ਸਾਹਿਤਿਕ ਸੇਵਾ ਕੀਤੀ, ਚਾਹੇ ਓਹ ਕੁਛ ਕਮੀਆਂ ਆਪਣੇ ਵਿਚ ਰਖਦੀ ਹੋਵੇ, ਇਕ ਮਹਾਨ ਸੇਵਾ ਹੈ। ਉਸਦਾ ਭਾਵ ਇਤਿਹਾਸ ਨੂੰ ਆਪਣੀ ਸਮਝ ਮੁਜਬ ਨਿਰੋਲ ਕਰਨ ਦਾ ਤੇ ਗ੍ਰੰਥ ਹੋਣੋਂ ਬਚਾਉਣ ਦਾ ਸੀ, ਉਸਨੂੰ ਸਿਰੇ ਚਾੜਿਆ। ਤੇ ਸੱਚ ਹੈ ਕਿ ਜੇ ਸਾਰਾ ਸਾਮਾਨ ਓਹ ਕੱਠਾ ਨਾਂ ਕਰ ਜਾਂਦੇ ਤਾਂ ਅੱਜ ਇੰਨਾ ਕੁਛ ਮਿਲ ਸਕਣਾ ਕਠਨ ਸੀ। ਫਿਰ ਓਹ ਆਪ ਨੂੰ ਸਰਬੱਗ ਨਹੀਂ ਲਿਖਦੇ, ਆਪਣੀ ਰਚਨਾ ਬਾਬਤ ਲਿਖਦੇ ਹਨ–ਜਹਾਂ ਭੂਲ ਮੁਝ ਤੇ ਕੁਛ ਹੋਈ। ਸੁਨਿ ਪਠਿ ਕਰੈ ਹੋਸ ਨਹਿਂ ਕੋਈ। ਕ੍ਰਿਪਾ ਧਾਰਿ ਸੋ ਲੇਹੁ ਬਨਾਏ। ਜਨੋਂ ਸਤਿਗੁਰ ਸਿੱਖਨ ਮਨ ਭਾਏ। ੧੦੬। [ਨਾ: ਪ੍ਰ: ਉ: ਧਿ: ੫੭

ਫਿਰ ਕਵਿਤਾ ਦਾ ਇਹ ਕਮਾਲ ਹੈ ਕਿ ਬ੍ਰਿਜ ਭਾਸ਼ਾ ਦੇ ਚੋਟੀ ਦੇ ਕਵੀ ਉਨ੍ਹਾਂ ਤੋਂ ਉਚੇਰਾ ਮੋਢਾ ਨਹੀਂ ਦਿਖਾ ਸਕਦੇ, ਜਗਤ ਦੇ ਉਚੇ ਕਵੀਆਂ ਵਿਚ ਉਨ੍ਹਾਂ ਦਾ ਦਰਜਾ ਹੈ। ਤੇ ਸਿੱਖਾਂ ਵਿਚ ਤਾਂ ਆਪ ਦੀ ਸ਼ਾਨ ਦੇ ਕਵੀ ਬਹੁਤ ਥੋੜੇ ਹੋਏ ਹਨ ਤੇ ਇਤਨਾ ਭਾਰੀ ਕੰਮ ਤਾਂ ਸ਼ਾਇਦ ਹੀ ਕਿਸੇ ਹੋਰ ਨੇ ਕੀਤਾ ਹੋਵੇ। ਉਸ ਭਲੇ ਪੁਰਖ ਦੀ ਯਾਦਗਾਰ ਉਸਦੀ ਅਮਰ ਰਚਨਾ ਹੀ ਹੈ। ਉਸਦਾ ਜਨਮ ਦਾ ਸਥਾਨ ਕਿਥ ਗਿਆ। ਉਸਦੇ ਦੂਸਰੇ ਵਸੋਬੇ ਦਾ ਟਿਕਾਣਾ ਬੂੜੀਏ (ਦਜਾਲ ਗੜ) ਵਾਲਾ ਹੁਣ ਅਪਨਾਂ ਨਿਸ਼ਾਨ ਬੀ ਨਹੀਂ ਦੱਸਦਾ। ਉਸਦੇ ਕੈਥਲ ਰਹਿਣ, ਵਸਣ ਤੇ ਚਲ ਬਣੇ ਦਾ ਥਾਂ, ਜਿੱਥੇ ਬੈਠਕੇ ਇਤਨਾ ਭਾਰਾ ਗ੍ਰੰਥ ਰਚਿਆ ਗਿਆ, ਕਿਥ

*ਹਰਦੁਆਰ ਦੀਆਂ ਵਹੀਆਂ ਵਿਚ ਕਵੀ ਜੀ ਦੇ ਚਲਾਣੇ ਦਾ ਤੇ ਫੁੱਲ ਗੰਗਾ ਪੁਜਣ ਦਾ ਜ਼ਿਕਰ ਉਨ੍ਹਾਂ ਦੀ ਜ਼ਾਤ ਦੇ ਪੰਡਤ ਪਾਸੋਂ ਨਹੀਂ ਮਿਲਿਆ ਤੇ ਨਾ ਹੀ ਕੁਰੁਕ੍ਸ਼ੇਤ੍ਰ ਦੇ ਪੰਡਿਆਂ ਦੀਆਂ ਵਹੀਆਂ ਵਿਚੋਂ ਆਪ ਦੇ ਫੁਲ ਪੁੱਜਣ ਦਾ ਪਤਾ ਚਲਦਾ ਹੈ। ਸੋ ਆਪ ਦੇ ਫੁੱਲ ਇਨ੍ਹਾਂ ਤੀਰਥਾਂ ਤੇ ਨਹੀਂ ਗਏ। ਇਨ੍ਹਾਂ ਥਾਵਾਂ ਤੋਂ ਬੀ ਚਲਾਣੇ ਦੀ ਤ੍ਰੀਕ, ਮਹੀਨਾ, ਵਾਰ ਨਹੀਂ ਮਿਲ ਸਕੇ।

ਗਿਆ ਤੇ ਥੋੜੇ ਅਰਸੇ ਨੂੰ ਇਹ ਸੋਨਤ ਹੋ ਸਕਣੀ ਬੀ ਭੁੱਲ ਜਾਏਗੀ ਕਿ ਆਹ ਮਕਾਨ ਆਪ ਦੀ ਰਿਹਾਯਸ਼ ਦਾ ਸੀ। ਸ਼ੋਕ ਹੈ ਕਿ ਉਸ ਮਹਾਨ ਉਪਕਾਰੀ ਦਾ, ਉਸਦੇ ਪਰਵਾਰ ਨੇ, ਉਸਦੇ ਪੰਥ ਨੇ ਕੋਈ ਨਿਸ਼ਾਨ ਕਾਯਮ ਨਹੀਂ ਰੱਖਿਆ ਕਿ ਸਿੱਖਾਂ ਦੇ ਬੱਚੇ ਉਸਤੇ ਮਾਣ ਕਰਦੇ। ਨਾਂ ਸਿੱਖ ਰਾਜਿਆਂ, ਨਾਂ ਸਿੱਖ ਮਿਤਾਂ, ਮਹੰਤਾਂ, ਭੇਰੇਦਾਰਾਂ, ਨਾਂ ਸਿੱਖ ਸਭਾ ਸੁਸਾਇਟੀਆਂ, ਨਾਂ ਕਿਸੇ ਪ੍ਰੇਮੀ ਨੇ ਆਪਦੇ ਜਨਮ ਤੇ ਚਲਾਣੇ ਦੀਆਂ ਥਾਂਵਾਂ ਨੂੰ ਯਾਦਗਾਰ ਬਣਾਕੇ ਕਾਇਮ ਕੀਤਾ ਤੇ ਨਾਂ ਹੀ ਉਸਦੀ ਰਚਨਾ ਦੇ ਅਸਲੀ ਨੁਸਖੇ ਲੱਭਕੇ ਉਨ੍ਹਾਂ ਥਾਈਂ ਸਥਾਪਨ ਕੀਤੇ। ਕਾਮਯਾਬ ਕੌਮਾਂ ਆਪਣੇ ਬਜ਼ੁਰਗਾਂ ਦੇ ਨਿਸ਼ਾਨ ਕਾਯਮ ਕਰਕੇ ਕੌਮਾਂ ਵਿਚ ਜਾਨਾਂ ਭਰਦੀਆਂ ਹਨ, ਸਿੱਖ ਆਪਣੇ ਬਜ਼ੁਰਗਾਂ ਨੂੰ ਵਿਸਾਰਦੇ ਹਨ ਤਦੇ ਕੌਮ ਵਿਚੋਂ ਕਾਮਾਯਾਬੀ ਪਰੇ ਪਰੇ ਹਟਣ ਦੇ ਨਿਸ਼ਾਨ ਦਿਖਾਲਦੀ ਰਹਿੰਦੀ ਹੈ*।

੨੭. ਕਵੀ ਜੀ ਦੀ ਇਸ਼ਟਪਤੀਂ।

ਇਸ ਵਿਸ਼ੇ ਤੇ ਇਸ ਗ੍ਰੰਥਾਵਲੀ ਵਿਚ ਕਈ ਜਗਾ ਥੋੜਾ ਥੋੜਾ ਜ਼ਿਕਰ ਆ ਗਿਆ ਹੈ‡, ਪਰ ਏਥੇ ਥੋੜਾ ਹੋਰ ਲਿਖਦੇ ਹਾਂ ਜੋ ਮਾਮਲੇ ਨੂੰ ਹੋਰ ਸਾਫ ਕਰਕੇ ਦੱਸੇਗਾ।

[ਅਕਾਲ ਪੁਰਖ।]

ਕਵੀ ਜੀ ਇਕ ਅਕਾਲ ਪੁਰਖ ਦੇ ਉਪਾਸਕ ਸੇ। ਯਥਾ:–

ਤੀਨੇ ਕਾਲ ਅਚੱਲ ਰਹਿ ਅਲੰਭ ਸਕਲ ਜਗ ਜਾਲ
ਜਾਲ ਕਾਲ ਲਖ ਮੁਚਤਿ ਜਿਸ ਕਰਤਾ ਪੁਰਖ ਅਕਾਲ ॥ ੧ ॥ [ਭਾ: ੧ ਅੰਸੂ ੧

ਤਾਰਨ ਰੈਨ ਗਿਨੈ ਤੁ ਗਿਨੈ ਸੁਖ ਸਾਗਰ ਕੇ ਗੁਨ ਕੋ ਕਬ ਪਾਰ ਨ। ਪਾਰਨ ਜੀਵਨ ਕੋ ਕਰਤਾ ਜਿਸ ਕੋ ਜਸ ਬੇਦ ਬਦੈ ਸਮ ਚਾਰਨ। ਚਾਰਨ ਭੇਦ ਲਖੈਜੋ ਨ ਗਯੋ ਕਿਸ ਕੋ ਨ ਬਿਸ਼ੇ ਅਸ ਰੂਪ ਅਕਾਰਨ। ਕਾਰਨ ਜੋ ਬ੍ਰਹਮੰਡ ਅਖੰਡ ਨਿਰੰਤਰ ਆਪ ਰਮੈਜੋ ਤਮ ਤਾਰਨ ॥ ੩ ॥ [ਭਾਸ਼ ਪ ਅੰਸੂ ੧

[ਗੁਰੂ ਸਾਹਿਬਾਨ]

ਦਸਾਂ ਗੁਰੂ ਸਾਹਿਬਾਂ ਨੂੰ ਇਕ ਅਕਾਲ ਪੁਰਖ ਦਾ ਸਰੂਪ 'ਗੁਰ ਨਾਨਕ ਦੇਵ ਗੋਬਿੰਦ ਰੂਪ' ਦੇ ਅਸੂਲ ਮੂਜਬ ਮੰਨਦੇ ਸੇ:–

ਬੇਦ ਭੇਦ ਨਿਰਾਕਾਰ ਜਾਂਕੋ ਕਹੈਂ ਖੇਦ ਬਿਨ ਸੋਊ ਹੈ ਆਕਾਰ ਗੁਰੂ ਨਾਨਕ ਅਨੰਦ ਮੈਂ।
ਅੰਗਦ, ਅਮਰ ਦਾਸ, ਰਾਮ ਦਾਸ, ਅਰਜਨ, ਸ੍ਰੀ ਹਰਿਗੁਬਿੰਦ ਭਏ ਸੋਊ ਸੁਖਕੰਦ ਮੈਂ।
ਗੁਰੂ ਹਰਿ ਰਾਇ ਹਰਿ ਕ੍ਰਿਸ਼ਨ ਪਰਮ ਜੋਤਿ, ਤੇਗ਼ ਕੇ ਬਾਹਦਰ ਬਿਸ਼ਾਰਦ ਮੁਕੰਦ ਮੈਂ।

---

*ਇਹ ਸ਼ੁਕਰ ਦੀ ਗਲ ਹੈ ਕਿ ਕਵੀ ਜੀ ਦੀ ਯਾਦਗਾਰ ਨੂਰ ਦੀ ਸਰਾ, ਉਨ੍ਹਾਂ ਦੇ ਜਨਮ ਟਿਕਾਣੇ ਉਸਰਨੀ ਆਰੰਭ ਹੋ ਗਈ ਹੈ। ਜੈਸਾ ਕਿ ਅਸੀਂ ਪਿਛੇ ਪੰਨੇ ੨੬ ਤੇ ੯੬ ਪਰ ਦੱਸ ਆਏ ਹਾਂ।

†ਇਸ ਦੀ ਮੁਰਾਦ ਹੈ ਕਿ ਆਪਣੇ ਇਸ਼ਟ ਦੇਵ ਵਿਚ ਅਨੰਨ ਭਾਵਨਾ ਹੋਣੀ ਜੋ ਹੋਰ ਕਿਸੇ ਵਿਚ ਨਾਂ ਹੋਵੇ।

‡ਇਸ ਵਿਸ਼ਯ ਲਈ ਦੇਖੋ ਸ੍ਰੀ ਗੁਰ ਨਾ: ਪ੍ਰ: ਪੂ: ਧਿ: ੧ ਅੰਕ ੨। ਪੁਨ: ਗੁ: ਪ੍ਰ: ਸੂਰਜ, ਰਾਸ਼ਿ ੧ ਅੰਸੂ ੧ ਅੰਕ ੨੦ ਤੋਂ ੨੭ ਦਾ ਭਾਵ। ਪੁਨ: ਰੁਤ ੩, ਅੰਸੂ ੧੨ ਦੀ ਅੜਲੀ ਟੂਕ।

ਸ਼੍ਰੀ ਗੁਬਿੰਦ ਸਿੰਘ ਲੋ ਪਦਾਰਬਿੰਦ ਸਭਿਨਿ ਕੇ ਬੰਦੋਂ ਬ੍ਰਿੰਦ ਦੁੰਦਹਰ ਦੁੰਦ ਹ ਥ ਬੰਦ ਮੈਂ ॥੪॥

[ਭੁਤ ਪ ਅੰਸੁ ੧

ਦਸਾਂ ਗੁਰੂ ਸਾਹਿਬਾਨ ਨੂੰ ਇਕ ਜਯੋਤਿ ਸਮਝਦੇ ਸਨ, ਯਥਾ:—

ਛਪਯ—ਨਿਰੰਕਾਰ ਆਕਾਰ ਗੁਰੂ ਨਾਨਕ ਜਗ ਹੋਯੰ। ਸ੍ਰੀ ਅੰਗਦ ਗੁਰ ਅਮਰ ਕਸ਼ਟ ਦਾਸਨ ਕੋ ਖੋਯੰ। ਰਾਮਦਾਸ ਗੁਨ ਰਾਸ ਗੁਰੂ ਅਰਜਨ ਸੁਖ ਕਰਤਾ। ਹਰਿ ਗੁਬਿੰਦ ਹਰਿ ਰਾਇ ਗੁਰੂ ਹਰਿ ਕ੍ਰਿਸ਼ਨ ਸਿਮਰਤਾ। ਗੁਰ ਤੇਗ ਬਹਾਦਰ ਧਰਮ ਧੁਰ ਭਏ ਗੁਬਿੰਦ ਸਿੰਘ ਖੜਗ ਧਰ। ਦਸ ਏਕ ਜੋਤ ਤਨ ਭਿੰਨ ਜਿਨ ਪਦ ਬੰਦੋਂ ਜੁਗ ਬੰਦ ਕਰ ॥ ੨ ॥

[ਅ ਰੰਨ ਕਾਂਡ ਸਰਗ ੧

ਪੁਨਾ:—ਇਕ ਜੋਤਿ ਉਦੋਤਕ ਹੁਪ ਦਸੋ ਸ਼ੁਭ, ਹੋਤਿ ਅੰਧੇਰ ਗੁਬਾਰ ਉਦਾਰਾ ॥

[ਰਾਸ ੧ ਅੰਸੁ ੧ ਅੰਸ ੧੯

[ਦਸਮ ਗ੍ਰੰਥ]

ਦਸਮੇਂ ਗੁਰੂ ਜੀ ਦੀ ਆਰਾਧਨਾ ਕਵੀ ਜੀ ਦੀ ਇਸ ਪ੍ਰਕਾਰ ਹੈ:—

੧. ਸ੍ਵੈਯਾ—ਗੋਬਿੰਦ ਸਿੰਘ ਗੁਰੂ ਗਤਿ ਦਾਯਕ ! ਆਨ ਕੀ ਆਸ ਨਹੀਂ ਮਨ ਰਾਈ। ਚਾਤ੍ਰਿਕ ਚੀਤ ਮੁਹੁਰਮੁਹੁ ਰਟ; ਸ੍ਵਾਂਤਿ ਦਿਦਾਰ ਕਬੈ ਇਹ ਪਾਈ। ਜੀਉ ਪਤੰਗ ਸਨੇਹ ਕੀ ਡੋਰ ਬੰਧਾ, ਭਗਡੋਲ ਸੁ ਲੇਹੁ ਮਿਲਾਈ। ਸਿੰਧ ਹੁਤਾਸਨ ਹੈ ਭਵ ਕੀ ਗਤਿ, ਮੋਹਿ ਮਜਾ ਕਰਿ ਲੇਹੁ ਬਚਾਈ ॥ ੨੫ ॥

੨. ਕਬਿੱਤ—ਅੰਤਕ ਕੀ ਪਾਸਨ ਬਚਾਇ ਨਿਜ ਦਾਸਨ ਕੋ ਹਾਥ ਮੈਂ ਸਰਾਸਨ ਅਰੂਢਾਂਤ ਤੁਰੰਗ ਕੇ। ਕਮਲ ਬਿਸਾਲ ਦਲ, ਲੋਚਨ ਦਿਆਲ ਕਲ, ਲੋਕਨ ਬਿਲੋਕ ਕੈ ਅਸ਼ੋਕ ਕਰੇ ਸੰਗ ਕੇ। ਸੋਚਨ ਬਿਮੋਚਨ ਕੋ ਪੋਚਨ ਸੰਕੋਚੇ ਜਗ ਨਯੋ ਪੰਥ ਧਾਰੀ, ਬਲਿਹਾਰੀ ਅੰਗ ਅੰਗ ਕੇ। ਪਾਗ ਜਿਗਾ ਸਿੰਗ ਖਚੇ ਮਾਣਕ ਸੁ ਰੰਗ ਰੰਗ ਵਾਰੋਂ ਮੈਂ ਉਮੰਗ ਮਨ ਕਲਗੀ ਉਤੰਗ ਕੇ ॥ ੨੮ ॥

੩. ਸ੍ਵੈਯਾ—ਕਟ ਸੋਂ ਪਟ ਤੇਗ ਨਿਖੰਗ ਕਸੇ, ਮੁਖ ਮੰਦ ਹਸੇ ਦਮਕੈ ਕਿ ਛਟਾ ਹੀ। ਮੁਕਤਾ ਗਰ ਮਾਲ ਬਿਸਾਲ ਬਨੀ, ਸ਼ਮਸ਼ਾਨਨ ਸ਼ਜਾਮ ਭਲੀ ਉਪਮਾਹੀ। ਹਿਤ ਸੋਂ ਤਮ ਸੋਮ ਕਿ ਪਾਸ ਬਸੈਯੋ, ਮੁਖ ਪੰਕਜ ਮੈਂ ਮਧੁ ਪੁੰਜ ਸੁਹਾਹੀ। ਅਬ ਆਨ ਕੀ ਆਸ ਨਿਰਾਸ ਭਈ, ਕਲਗੀਧਰ ਬਾਸ ਕਿਯੋ ਮਨ ਮਾਂਹੀ ॥ ੩੦ ॥

੪. ਭੂਲ ਜੋ ਚੂਕ ਭਈ ਹਮਤੇ, ਗੁਰ ! ਕਿੰਕਰ ਸੋ ਤੁਮਤੇ ਬਖਸ਼ਾਵਤਿ। ਲਾਜ ਰਖੋ ਨਿਜ ਨਾਮਹਿ ਕੀ, ਸਿਖ ਮੈਂ ਤੁਮਰੋ ਜਗ ਮਾਂਹਿ ਕਹਾਵਤ। ਤੂੰ ਬਖਸੰਦ ਸਦਾ ਸੁਖਦਾਇਕ ਮੋ ਮਨ ਨਾਹਿੰ ਵਿਸ਼ੈ ਛੁਟਕਾਵਤਿ। ਲੋਹ ਤੇ ਹੋਮ ਇਰੰਡ ਤੇ ਚੰਦਨ, ਮਾਨੁਖ ਤੇ ਸੁਰ ਤੂੰ ਹੀ ਬਨਾਵਤਿ ॥ ੩੧ ॥

੫. ਕਬਿਤ—ਸੁੰਦਰਤਾ ਸਾਲ ਕਰ ਕਰਭ ਬਿਸਾਲ ਕਰ, ਕਰਮਤ ਚਾਲ ਤਰੁ ਤੁਰਕਨ ਤੇਰੀਆ। ਹਿੰਦ ਅਵਿਲੰਬ ਤਾਰੇ ਭਵ ਨਿਧਿ ਅੰਬ ਸਭਿ ਦੁਸ਼ਟਨ ਦੰਡ ਹਰਿ ਰੂਪ ਗੁਰ ਮੋਰੀਆ। ਕਿੰਕਰ ਉਤਾਰ ਪਾਰ ਦੀਜੀਏ ਦਿਦਾਰ ਨਿਜ, ਲਾਗੀ ਤੇਰੇ ਨਾਮ ਤਾਰ ਛੋਰੀ ਆਸ ਹੋਰੀਆ। ਪਰਜੋ ਦਰਬਾਰ ਸਭੈ ਬਾਂਵ ਨਿਰਧਾਰ ਕਰ ਮੋਖ ਕੇ ਉਦਾਰ ਤੁਮ ਨਮੋ ਕਰ ਜੋਰੀਆ ॥ ੩੨ ॥

[ਨਾ: ਪ੍ਰ: ਪ੍ਰ: ਚਿ ੧

ਦੋਹਰਾ-ਗੁਰ ਗੋਬਿੰਦ ਸਿੰਘ ਸਿਮਰ ਨਿਤ, ਅਪਰ ਨ ਜਾਂਹਿ ਸਮਾਨ। ਜਿਯਤਿ ਰਾਜ ਸੁਖ ਸਰਬਦਾ, ਮਰਤਿ ਮੁਕਤ ਦੇਂ ਦਾਨ ॥ ੧ ॥ [ਨਾ: ਪੁ: ਉ: ਧਾ ੪੧

[ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ]

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਸਾਹਿਬਾਂ ਦਾ ਰੂਪ ਮੰਨਦੇ ਸੇ ਤੇ ਇਤਨੀ ਭਾਵਨਾ ਰਖਦੇ ਸੇ ਕਿ ਜੋ ਪੂਰਨ ਭਗਤ ਵਿਚ ਹੋ ਸਕਦੀ ਹੈ। ਸ਼੍ਰੀ ਪੰਚਮ ਸ਼ਤਿਗਰ ਜੀ ਦੇ ਮੁਖਾਰਬਿੰਦ ਤੋਂ:—

ਸ੍ਰੀ ਗੁਰ ਕੋਰ ਸਰੀਰ ਜੋਊ ਸਭ ਥਾਨ ਸਮੈਂ ਸਭਿ ਨਾ ਦਰਸੈ ਹੈ। ਗ੍ਰੰਥ ਰਿਦਾ ਗੁਰ ਕੇ ਇਹੁ ਜਾਨਹੁ ਉਤਮ ਹੈ ਸਭਿ ਕਾਲ ਰਹੈ ਹੈ। ਮੇਰੇ ਸਰੂਪ ਭੇ ਯਾਂ ਤੇ ਹੈ ਦੀਰਘ ਸਾਹਿਬ ਜਾਨ ਅਦਾਇਬ ਕੈਹੈ। ਪੂਜਹੁ ਚੰਦਨ ਕੇਸਰ ਕੋ ਘਸਿ ਧੂਪ ਧੁਖਾਇ ਕੈ ਫੂਲ ਚਢੈ ਹੈ ॥ ੫ ॥ ਬੇਦ ਪੁਰਾਨ ਮਹਾਨ ਮਹਾਤਮ ਜਾਹਿ ਬਖਾਨ ਕਰਹਿ ਸਮੁਦਾਏ। ਅੰਤ ਨ ਪਾਵਤ ਸ਼ੇਸ਼ ਨ ਸ਼ਾਰਦ ਨੇਤਿ ਹੀ ਨਤਿ ਅਸ਼ੇਸ਼ ਬੋਤਾਏ। ਜੋ ਸਰਬੋਤਮ ਜੋ ਸਰਬਾਸ਼੍ਰੇਯ ਤਾਂਹੀ ਕੇ ਨਾਮ ਇਸੀ ਮਹਿ ਗਾਏ। ਨਾਮ ਸੁ ਨਾਮੀ ਕੋ ਭੇਦ ਨਹੀਂ ਇਹ ਮੂਰਤਿ ਸ੍ਰੀ ਕਰਤਾਰ ਸੁਹਾਏ ॥ ੮ ॥ [ਭਾਸ਼ ਭ ਅੰਸੂ ਪ੦

ਬ੍ਰਹਮ ਗਯਾਨ ਹਰ ਭਗਤਿ ਖਜ਼ਾਨਾ। ਸਾਗਰ ਜਗਤ ਜਹਾਜ ਸਮਾਨਾ। ਸੈਗਤ ਅਪਨੀ ਸਗਲ ਉਧਾਰਨ। ਗੁਰੂ ਗ੍ਰੰਥ ਗੁਰ ਕੀਨ ਉਚਾਰਨ ॥ ੩੦ ॥ ਜਿਸ ਮਹਿੰ ਜ਼ਾਹਰ ਜਾਗਤਿ ਜੋਤਿ। ਸਿੱਖਨ ਅਭਿਮਤਿ ਪੂਰਨ ਹੋਤਿ। ਭੁਗਤ ਮੁਕਤਿ ਦਾਇਕ ਜਗ ਨਾਥਾ। ਨਮੋਂ ਕਰੋਂ ਧਰ ਪਰ ਧਰਿ ਮਾਥਾ ॥ ੩੧ ॥ ਲਾਖਹੁ ਲਿਖੇ ਧਰਾਤਲ ਸਾਰੇ। ਪਠਹੋ ਸੁਨਹੋਂ ਸਿਖ ਵਾਰ ਨ ਪਾਰੇ। ਸਕਲ ਕਾਮਨਾ ਲਹੀਅਤਿ ਜਿਸ ਤੇ। ਅੰਤ ਸਮੇ ਕੈਵਲ ਹੁਇ ਤਿਸ ਤੇ ॥ ੩੨ ॥ [ਭੁਤ ੧ ਅੰ: ੧

ਜਿਸ ਮਹਿੰ ਅੰਮ੍ਰਿਤ ਗਯਾਨ ਹੈ ਮਾਣਿਕ ਭਗਤਿ ਵਿਰਾਗ।
ਗੁਰੂ ਗ੍ਰੰਥ ਸਾਹਿਬ ਉਦਧਿ ਬੰਦੋਂ ਕਰ ਅਨੁਰਾਗ ॥ [ਨਾ: ਪ੍ਰ ਪੁ: ਧਿ: ਪ੯

ਸੁਧਾ ਕੀ ਤਰੰਗਨੀ ਸੀ ਰੋਗ ਭ੍ਰਮ ਭੰਗਨੀ ਹੈ ਮਹਾਂ ਸ੍ਰੀਤ ਰੰਗਨੀ ਮਹਾਨ ਮਨ ਮਾਨੀ ਹੈ। ਕਿਧੌਂ ਯਹਿ ਹੰਸਨੀ ਸੀ ਮਾਨਸਵਤੰਸਨੀ ਹੈ ਗਨੀਨ ਪ੍ਰਸੰਸਨੀ ਸਰਬ ਜਗ ਜਾਨੀ ਹੈ। ਕਿਧੌਂ ਚੰਦ ਚਾਂਦਨੀ ਸੀ ਸੋਹ ਘਾਮ ਮੰਦਨੀ ਹੈ ਰਿਦੇ ਕੀ ਅਨੰਦਨੀ ਸਦੀਵ ਸੁਖਦਾਨੀ ਹੈ। ਧ੍ਰੋਮ ਪਟਰਾਨੀ ਸਜਾਨੀ ਗਜਾਨ ਕੀ ਜਛਨਿ ਜਾਨੀ ਗੁਨੀ ਭਨੀ ਬਾਨੀ ਤਾਂਕੀ ਗੁਰੂ ਗੁਰਿਬਾਨੀ ਹੈ ॥ ੧ ॥ [ਨਾਥ ਪ੍ਰ: ਪੁ: ਧਿ: ੨੭

[ਅਕਾਸ਼ਿ]

ਕਵੀ ਜੀ ਗੁਰੂ ਕੇ ਪੂਰੇ ਸਿੱਖ ਸੇ ਤੇ ਗੁਰੂ ਜੀ ਦੇ ਮਤ ਦੇ ਉਪਾਸਕ ਸੇ। ਆਪ ਗੁਰੂ ਮਤ ਨੂੰ ਸਰਬ ਮਤਾਂ ਤੋਂ ਸ਼ਰੋਮਣੀ ਸਮਝਦੇ ਸੇ। ਇਹ ਗਲ ਉਨ੍ਹਾਂ ਦੀ ਅਪਣੀ ਲਿਖੀ ਮਿਲਦੀ ਹੈ।

"ਸਤਿਗੁਰੂ ਕੋ ਉਪਦੇਸ਼ ਹੈ ਜਿਸ ਰੀਤ ਕੋ, ਸੋ ਕੋ ਸਿੱਖ ਕੀ ਰੀਤ ਸੋਂ ਗਹਜਤਿ ਹੈ ਦੋਸਨ ਪਰਦੋਸ਼ਨ ਮੋਂ : ਭਾਨਾ ਮਾਨਜੇ, ਹਉਮੈਂ ਕੋ ਤਜਕੈ, ਸਜਿਲਾਮਨਿ ਕੋ

ਸ਼ਿਮਲਨ, ਸਰੂਪ ਕੀ ਪ੍ਰਾਪਤਿ, ਇਹ ਮਤ ਸਤਿਗੁਰਨ ਕੋ। ਜੈਬੁਕ ਜੋਸੇ ਅਪਰ ਮਤ ਜੋ ਹੈਂ ਤਿਨੋਂ ਮੈਂ ਕੇਸ਼ੇ ਮਿਲਤ ਹੈਂ। ਹੈਰੰਨ ਗਰਭ ਭੀ ਬ੍ਰਹਮਾ ਕੇ ਸੇਵਕਨ ਕੋ ਮਤ, ਸ਼ੈਵੀਨ ਸ਼ਿਵਕੇ ਉਪਾਸ਼ਕੀ ਤਿਨ ਕੋ ਮਤ, ਤੀਨੋ ਦੇਵਨ ਕੇ ਮਤ ਆਦਿ ਔਰ ਅਨੇਕ ਹੈਂ, ਪਰਸਪਰ ਬਿਰਧੀ ਏਕ ਦੂਸਰੇ ਕੋ ਖੰਡਨ ਕਰਤਿ ਹੈਂ, ਤਿਸ ਕੋ ਔਰ ਖੰਡਤਿ ਹੈਂ, ਅਪਨੇ ਪੱਖ ਬਾਦ ਕੇ ਹੇਤ ਅਨੇਕਾਨ ਅਨੇਕ ਤਰਕ ਉਠਾਵਤਿ ਹੈਂ। ਅਪਨੇ ਮਤ ਕੇ ਅਨੁਸਾਰ ਭੇਦ ਕੀ ਸ਼ਰੁਤੀ ਖੋਜ ਖੋਜ ਕਰ ਰਾਖੀ ਹੈਂ, ਔਰ ਕੋ ਖੰਡਬੇ ਹਿਤ ਭੀ ਖੋਜ ਲਈ ਹੈਂ। ਅਪਨੇ ਸਤਿਗੁੱਰ ਨਿਰਵੈਰ ਜਿਸ ਮੈ ਜੀਵਨ ਕੋ ਕਲਜਾਨ ਹੋਇ ਸੋ ਕਹਿ ਗਏ ਹੈਂ ਸੂਧੀ ਬਾਤ। ਜਿਸ ਕੋ ਇਸ ਰੀਤ ਕੀ ਗਜਾਤਾ ਨਹੀਂ ਸੋ ਅਨੇਕ ਕਲਪਨਾ ਉਠਾਵਤਿ ਹੈਂ। ਜਿਨੋਂ ਨੇ ਏਹ ਸਮਝ ਰਾਖੀ ਹੈ, ਬਹੁਰ ਸਤਿਗੁਰ ਕੋ ਉਪਦੇਸ਼ ਕਮਾਵੜੇ ਹੈਂ, ਤਿਨ ਕੋ ਮੁਕਤਿ ਪ੍ਰਾਪਤਿ ਸੁਖੇਨ ਹੀ ਹੁਇ ਆਵਤਿ ਹੈ। ਔਰ ਜੋ ਸ਼ਾਸਤ੍ਰਨ ਮੈਂ ਹੱਕਰ ਪੱਖਬਾਦ ਕੋ ਉਠਾਵਤ ਹੈਂ, ਬਹੁਰ ਸਤਿਗੁਰ ਕੇ ਮਤ ਕੋ ਰਲਾਯੋ ਚਾਹਤ ਹੈਂ, ਸੋ ਅਨਜਾਨ ਹੀ ਠਗਾਯੋ ਜਾਇਗੋ, ਨਿਸ਼ਚੇ ਵਾਰੇ ਜੋ ਸਿੱਖ ਹੈਂ ਸੋ ਤੇ ਸੁਪਨ ਮਾਤ੍ਰ ਬੀ ਤਿਨਕੇ ਕਹਿਨੇ ਨਹੀਂ ਮਾਨੇਂਗੇ"। [ਅਰਥ ਕਥਨੀ

[ਸਾਰਦਾ, ਦੇਵੀ।]

ਕਵੀ ਜੀ ਸਰਸ੍ਵਤੀ ਦੇ ਉਪਾਸਕ ਨਹੀਂ ਸੇ, ਉਪਾਸਕ ਵਾਹਿਗੁਰੂ ਤੇ ਗੁਰੂ ਜੀ ਦੇ ਸਨ। ਅਪਨੇ ਵਾਹਿਗੁਰੂ ਤੇ ਗੁਰੂ ਜੀ ਦੇ ਜਸ ਲਈ ਉਸਨੂੰ ਯਾਦ ਕਰਦੇ ਹਨ:—

ਸ਼ਾਰਸਤੀ ਸਰਿਤਾ ਸਰਸ ਮਮ ਉਰ ਕਰਹੁ ਪ੍ਰਵਾਹ
ਉਠਹਿ ਲਹਿਰ ਛੰਦਨ ਰਚਨ ਗੁਰ ਹਰਿ ਜਸ ਕੇ ਮਾਂਹਿ ॥ ੧ ॥ [ਬਿਲਾਸ ਸਾ ੧

ਇਸ ਤੋਂ ਸਪਸ਼ਟ ਹੈ ਕਿ ਇਸ਼ਟ ਤਾਂ ਆਪਦਾ ਅਕਾਲ ਪੁਰਖ ਤੇ ਗੁਰੂ ਸਾਹਿਬ ਹਨ, ਜੀਵਨ ਦਾ ਪ੍ਰਯੋਜਨ ਹਰੀ ਤੇ ਗੁਰੂ ਦਾ ਜਸ ਹੈ ਤੇ ਸੁਰੱਸ੍ਵਤੀ ਨੂੰ ਇਸ ਪ੍ਰਯੋਜਨ ਦੀ ਸਿੱਧੀ ਲਈ ਯਾਦ ਕਰ ਰਹੇ ਹਨ।

ਅੱਤੇ ਆਪ 'ਸ਼ਾਰਦਾ' ਨੂੰ ਵਕਤਾ ਦੀ ਸ਼੍ਰੇਣੀ ਵਿਚ ਗਿਣ ਰਹੇ ਹਨ, ਦੇਖੋ ਰਾਸ ੧ ਅੰਸੂ ੧ ਅੰਕ ੨੯:—

ਸ਼ਾਰਦ ਆਦਿਕ ਬਕਤਾ ਤੇਈ।

ਫਿਰ 'ਸ਼ਾਰਦ' ਪਦ ਨੂੰ ਆਪ ਨੇ 'ਬਾਣੀ' ਦੇ ਅਰਥਾਂ ਵਿਚ ਆਪਣੇ ਇਸੇ ਗ੍ਰੰਥ ਵਿਚ ਵਰਤਿਆ ਹੈ, ਦੇਖੋ ਰੁਤ ੪ ਅੰਸੂ ੫੦ ਅੰਕ ੨੩ ਪੰਨਾ ੫੪੦੯,

ਇਸੀ ਤਰ੍ਹਾਂ ਕਵੀ ਜੀ ਅਪਣੀ ਕਲਮ ਤੋਂ ਦੱਸ ਗਏ ਹਨ ਕਿ ਦੇਵੀ ਨੂੰ ਦਸਮੇ ਗੁਰੂ ਜੀ ਗੁਰੂ ਅਰਥਾਤ ਇਸ਼ਟ ਦੇਵ ਨਹੀਂ ਸਨ ਮੰਨਦੇ। ਇਸ ਤੋਂ ਇਹ ਵੀ ਸਹੀ ਹੋ ਗਿਆ ਕਿ ਦੇਵੀ ਕਵੀ ਜੀ ਦਾ ਇਸ਼ਟ ਵੀ ਕਦੀਂ ਸੀ। ਆਪ ਲਿਖਦੇ ਹਨ:—

"ਅਰ ਦੇਵੀ ਸੋ ਪ੍ਰਤੱਖ ਕਲੀ ਕਹਿਤੇ ਹੈਂ, ਸੋ ਕੈਸੇ ਜੋ ਅਨੇਕ ਸਥਾਨ ਬਿਖੇ ਅਪਨੀ ਬਾਨੀ ਮੈਂ ਉਸਤਤਿ ਚੰਡਿਕਾ ਕੀ ਕਰੀ ਹੈ। ਤਿਸ ਕੋ ਸੁਨਿਕੈ ਪੀਛੇ ਤੇ

ਲੋਕ ਅਨੰਦਘਨ ਜੋਸੇ ਕਹਿਤੇ ਹੈਂ ਜੋ ਦਸਵੀਂ ਪਾਤਸ਼ਾਹੀ ਕੋ ਗੁਰੂ ਦੇਵੀ ਹੈ, ਤਹਾਂ ਬੀ ਨਿਰਨੈ ਕਰ ਗਏ ਹੈਂ, ਪ੍ਰਮਾਣ:-ਅਰੁ ਸਿਖ ਹੋ ਅਪਨੈ ਹੀ ਮਨ ਕੋ ਇਹ ਲਾਲਚ ਹਉ ਗੁਨ ਤਉ ਉਚਰੋ"। [ਕਵਯ ਭੰਜਨੀ

ਫਿਰ ਕਵੀ ਜੀ ਗੁਰੂ ਗੋਬਿੰਦ ਸਿੰਘ ਜੀ ਦੇ ਇਸ਼ਟ, ਉਨ੍ਹਾਂ ਦੇ ਗੁਰੂ ਦਾ ਪਤਾ ਆਪ ਦੇਂਦੇ ਹਨ:-

"ਜੋ ਲੋਕ ਆਸ਼ਜ ਤੇ. ਸਤਿਗੁਰਨ ਕੋ ਸਮਝਹਿੰਗੇ ਨਹੀਂ, ਕੋਈ ਕਿਸੀ ਕੋ ਮਤਿ ਕੋ ਅਨੁਮਾਨ ਕਰੇਗੋ, ਕੋਈ ਕਿਸੀ ਕੋ ਕਹੈਗੋ। ਯਾਹੀਂ ਤੇ ਗੁਰੂ ਬਤਾਇ ਗਏ ਹੈਂ ਸੋਈ ਕਹਤਿ ਹੈਂ:-ਆਦਿ ਅੰਤ ਏਕੈ ਅਵਤਾਰਾ ॥ ਸੋਈ ਗੁਰੂ ਸਮਝੀਅਹੁ ਹਮਾਰਾ"। [ਗੁਰ ਸ ਸਕ

[ਉਪਾਸਨਾ]

ਇਸ਼ਟ ਦਾ ਪਤਾ ਉਤੇ ਦੇ ਆਏ ਹਾਂ, ਆਪ ਦੀ ਉਪਾਸ਼ਨਾ ਦਾ ਢੰਗ ਇਸ ਪ੍ਰਕਾਰ ਦਾ ਹੈ:-

ਸਿਖੀ ਭਾਵ-ਕਵੀ ਜੀ ਨਿਜ ਨੂੰ ਸਿੱਖ ਸਮਝਕੇ ਪ੍ਰਸੰਨ ਹੁੰਦੇ ਹਨ, ਸਿੱਖਾਂ ਵਾਂਙੂ ਗੁਰੂ ਦੀ ਉਪਾਸਨਾ ਕਰਦੇ ਹਨ। ਇਸ ਵਿਸ਼ੇ ਤੇ ਉਨ੍ਹਾਂ ਦੇ ਅਪਣੇ ਲੇਖ ਇਸ ਪ੍ਰਕਾਰ ਹਨ:-

੧. ਗੁਰ ਸਿੱਖੀ ਜਾਚਉਂ ਹਉਂ ਦਾਨਾ ॥ ਜਿਸਤੇ ਹੋਇ ਪਰਮ ਕੱਲਜਾਨਾ ॥ ਮਨਸਾ ਸਗਰੀ ਮਨਹਿੰ ਸਮਾਵਹਿ ॥ ਸ਼ਾਂਤਿ ਹੋਇ ਨੀਕੋ ਪਦ ਪਾਵਹਿ ॥੧੦੯॥ [ਨਾ: ਪ੍ਰ ਉ: ਧਿ ਪ੍ਰ

੨. ਅਬ ਮੈਂ ਸਭ ਆਗੇ ਕਰ ਜੋਰਿ ॥ ਬਾਰੰਬਾਰ ਨਿਹੋਰਿ ਨਿਹੋਰ ॥ ਅਸਿ ਤਿੱਖੀ ਸਿਖੀ ਅਸ ਜਾਚ ॥ ਚਿਤ ਕੀ ਬ੍ਰਿਤੀ ਸਾਚ ਮਹਿੰ ਰਾਚ ॥ ੨੮ ॥ ਲਹੌਂ ਦਰਸ ਗੁਰ ਦਿਹੁ ਇਮ ਬਰ ਕੋ ॥ ਜਿਸ ਤੇ ਬ੍ਰਹਮ ਗਜਾਨ ਹੁਇ ਉਰ ਕੋ। ਜਨਮ ਮਰਨ ਕੋ ਕਸ਼ਟ ਬਡੇਰਾ ॥ ਬਹੁਰ ਨ ਜਗ ਮਹਿੰ ਹੁਇ ਕਬ ਫੇਰਾ ॥ ੨੯ ॥ [ਅੰਸ ੨ ਅੰਸੁ ੨੬

੩. ਕਰਮ ਹੀਣ ਕੁੜਿਆਰ ਮੈਂ ਲੋਭੀ ਕਾਮੀ ਬਾਮ ॥ ਲਾਜ ਰਖਹੁ ਨਿਜ ਬਿਰਦ ਕੀ ਜਗਤ ਕਹੈ 'ਸਿੱਖ' ਨਾਮ ॥ [ਨਾ: ਪ੍ਰ ਉ: ਧਿ ਸ੧

੪. ਮਿਟਿਕੈ ਬਿਕਾਰਨ ਤੇ ਸ਼ਰਨ ਪਰੀਜੈ ਨਿਤ ਨਾਮਕੋ ਉਚਾਰਨ ਤੇ ਮੋਹ ਜਾਤ ਘਟਿ ਕੈ। ਘਟ ਕੋ ਅਝਾਰ ਧਜਾਨ ਧਾਰਨਿ ਤੇ ਪਾਰ ਹੋਹਿ ਮਨ ਟਿਕ ਜਾਇ ਬਿਗ੍ਯਾਨ ਤੇ ਉਲਟ ਕੈ। ਲਟਕੋ ਨਾਂ ਸਿਰ ਤਰਵਾਯੋ ਹੂੰ ਗਰਭ ਬੀਚ ਪਰਜੋ ਬਸਿ ਸਦਾ ਬਹੁ ਬੰਧਨ ਬਿਕਟ ਕੈ। ਕਟਿਕੈ ਸੁ ਦੇਹਿੰ ਮੋਖ ਐਸੇ ਗੁਰ ਨਾਨਕ ਜੀ ਬੰਦ ਹੌਂ ਪਦਾਰਬਿੰਦ ਇੰਦ੍ਰਿਨਿ ਸਿਮਟਿਕੈ ॥ ੩ ॥ [ਰਾਸ ੪ ਅੰਸੁ ੧

ਸਿਦਕ-ਸੰਸਾਰਕ ਕਸ਼ਟਾਂ ਵੇਲੇ ਤੇ ਮਾਨਸਿਕ ਲੋੜਾਂ ਦੀ ਪੂਰਣਤਾ ਲਈ ਤੇ ਪ੍ਰਲੋਕ ਸੰਵਰਨ ਨਮਿੱਤ ਕਵੀ ਜੀ ਸਿਦਕ ਭਰੋਸੇ ਵਾਲੇ ਬੰਦੇ ਸੇ ਤੇ ਗੁਰੂ ਸਾਹਿਬ ਅਗੇ ਹੀ ਅਰਦਾਸੇ ਕਰਦੇ ਸਨ। ਇਸ ਬਾਬਤ ਇਸ ਪ੍ਰਕਾਰ ਆਪ ਲਿਖਦੇ ਹਨ :-

੧. ਸਭੈ ਗੁਣ ਉਰ ਭਰਪੂਰ ਭਯੋ ਔਗੁਨਨਿ ਕਾਮ ਕ੍ਰੋਧ ਕੂਰ ਹੂੰ ਕੀ ਬ੍ਰਿੱਧਤਾ ਫਰਦ ਕੀ। ਹੋਯੋ ਮਨ ਚੂਰ ਚੂਰ ਰਹੀ ਮਤ ਝੂਰ ਝੂਰ ਦੇਖ ਰਹਜੋ ਦੂਰ ਦੂਰ ਦਾਰੂ ਨ ਦਰਦ ਕੀ। ਮਿਲੇ ਗੁਰ ਪੂਰਨ ਸੰਤੋਖ ਸਿੰਘ ਤੁਰਨ ਸੁ ਲਖ ਦੁਖ ਕੂਰ ਗਤਿ ਏਕਲੀ

ਨਰਦ ਕੀ। ਨਾਮ ਹੈ ਸ਼ਰਨ ਸੁਰ ਪਾਵਨ ਪਤਿਤ ਰੂਰ ਰਾਖ ਹੈਂ ਜ਼ਰੂਰ ਲਾਜ ਆਪਨੇ ਬਿਰਦ ਕੀ ॥ ੧੧੨ ॥ [ਨਾ: ਪ ਉ: ਧਿ: ਪ੭

੨. ਤੋਸੇ ਨਹੀਂ ਦਾਤਾ ਕੋਊ, ਮੋ ਸੋ ਨ ਭਿਖਾਰੀ ਦੀਨ, ਤੋਸੋ ਨ ਦਿਆਲ ਦੁਖੀ ਮੋ ਸੋ ਨ ਅਲਾਈਏ। ਮੋਸੋ ਨਹੀਂ ਛਿੱਤਘਣ ਤੋਸੋ ਉਪਕਾਰੀ ਨਾਹਿੰ ਮੋਸੋ ਨ ਅਨਾਥ ਨਾਥ ਤੋਸੋ ਨ ਬਤਾਈਏ। ਔਗੁਣੀ ਨ ਮੋਸੋ ਕੋਊ ਤੋਸੋ ਗੁਣਵਾਨ ਨਾਹਿੰ ਜਪ ਤਪ ਬ੍ਰਤ ਮੋ ਮੇਂ ਏਕ ਨਹੀਂ ਪਾਈਏ। ਕਵਿ ਆਯੋ ਹੈ ਸ਼ਰੰਨ ਗਹੇ ਧਾਇਕੇ ਚਰੰਨ ਗੁਰੂ ਤਾਰਨ ਤਰੰਨ ਨਿਜ ਹਾਥ ਦੇ ਬਚਾਈਏ ॥ ੩੩ ॥ [ਐਨ ੨ ਅੰਸੂ ੩੬

੩. ਸਤਿਗੁਰ ਮਮ ਬੇਰੀ ਕਟੋ ਨਿਜਬੇਰੀ ਪਰ ਚਾਰਿ। ਇਹ ਬੇਰੀ ਹੁਇ ਭਵ ਸਫਲ ਬਿਨ ਬੇਰੀ ਕਰਿ ਪਾਰਿ ॥ ੩੪ ॥ [ਐ: ੨ ਅੰਸੂ ੩੬

੪. ਸੀਰ ਨਾ ਸੁਸੰਗ ਮੇਂ ਕੁਸੰਗ ਮੇਂ ਸੰਤੋਖ ਸਿੰਘ ਰਮਜੋ ਨਿਤ ਪਾਪਨ ਮੇਂ ਮਿਲਜੋ ਕਬ ਧੀਰ ਨਾ। ਧੀਰ ਨਾ ਧਰਤਿ ਕਾਮ ਲੰਪਟ ਕਠੋਰ ਕ੍ਰੂਰ ਬੇਰਜੋ ਮੇਂ ਬਿਕਾਰਨ ਮੇਂ ਭਜੋ ਮਨ ਤੀਰ ਨਾ। ਤੀਰ ਨਾ ਪਛਾਨਜੋ ਤੁਮੇਂ ਦੂਰ ਕਰ ਜਾਨਜੋ ਪ੍ਰਭੂ ! ਆਪਨੇ ਉਧਾਰ ਕੀ ਬਿਚਾਰੀ ਤਤਬੀਰ ਨਾ। ਬੀਰ ਨਾ ਭਗਤਿ ਭੇਖ ਧਾਰੀ ਹਿਤ ਨਾਰੀ ਜਿਮ ਰਾਖੀ ਪੈਜ ਤੋਸੇ ਮੇਰੀ ਹੋਰੋ ਤਕਸੀਰ ਨਾ ॥ ੪੪ ॥ [ਤੁਭ ੨ ਅੰਸੂ ੫੦

੫. ਦਸਹੁ ਗੁਰਨ ਕੀ ਕਰੁਨਾ ਪਾਈ। ਦਸਹੁ ਗੁਰਨ ਕੀ ਕਥਾ ਬਨਾਈ। ਪੁਨ ਪੁਨ ਧਰ ਪਰ ਧਰ ਧਰ ਸਿਰਕੋ। ਬੰਦਨ ਕਰੋਂ ਪ੍ਰੇਮ ਕਰ ਓਰਕੋ ॥ ੧੬ ॥ [ਐਨ ੨ ਅੰਸੂ ੩੬

੬. ਹੋਹਿ ਮਨੋਰਥ ਪੂਰਨ ਮੇਰਾ। ਗੁਰ ਪਦ ਸੇਵਉਂ ਸਾਂਝ ਸਵੇਰਾ ॥ ੩੧ ॥ ਯਾਂ ਤੇ ਅਹੈ ਭਰੋਸਾ ਮੋਹੀ। ਗ੍ਰੰਥ ਸੰਪੂਰਨ ਸਗਰੋ ਹੋਹੀ। [ਰਾਸ ੧ ਅੰਸੂ ੧

ਨਿੰਮ੍ਰਤਾ—ਇਤਨੇ ਵਿਦਵਾਨ, ਤੇ ਮਹਾਨ ਕਵੀ ਹੋਕੇ ਕਵੀ ਜੀ ਵਿਚ ਵਿਦ੍ਯਾਭਿਮਾਨ ਨਹੀਂ ਦਿੱਸ ਪੈਂਦਾ। ਹੇਠ ਲਿਖੇ ਛੰਦਾਂ ਤੋਂ ਉਨ੍ਹਾਂ ਦੀ ਨਿੰਮ੍ਰਤਾ ਸੂਚਕ ਹੁੰਦੀ ਹੈ:—

੧. ਅਚਰਜ ਚਰਿਤ ਗੁਰੂ ਕੋ ਅਹੈਂ। ਕਿਸ ਮਹਿੰ ਸ਼ਕਤਿ ਜੁ ਸਗਰੇ ਕਹੈ। ਪ। ਗੁਰ ਕ੍ਰਿਪਾਲ ਜੇਤਿਕ ਕਿਜ ਕਰੁਨਾ। ਮੈਂ ਬੀ ਕਰਹੁਂ ਤਿਤਕ ਜਸ ਬਰਨਾ। ਮੋ ਮੈਂ ਸ਼ਕਤਿ ਨ ਰੈਚਕ ਭਰਿ ਹੈ। ਅਪਨੇ ਚਲਿਤ ਆਪ ਹੀ ਕਰਿ ਹੈ। ੬। [ਭੁ: ੪ ਅੰਸੂ ੧

੨. ਸ੍ਰੀ ਗੁਰ ਕੋ ਜਸ ਸਾਗਰ ਰੂਪ ਉਜਾਗਰ ਹੈ ਸਭਿ ਲੋਕਨ ਮਾਹੂੰ। ਮੈਂ ਤੁਲਹਾ ਤ੍ਰਿਣ ਜਸੋਂ ਕਰਿਕੈ ਨਿਜ ਬੁੱਧਿ ਤੇ ਪਾਰ ਪਰਜੋ ਅਬ ਚਾਹੂੰ। ਹੋਇ ਹਸੀ ਜਗ ਮੈਂ ਅਧਿਕਾਇ ਤਊ ਚਿਤ ਮੈਂ ਅਤਿਸ਼ੈ ਉਤਸਾਹੂੰ। ਊਚ ਤਰੂ ਫਲ ਜਸੋਂ ਲਗ ਸੁੰਦਰ ਵਾਮਨ ਹਾਥ ਪਸਾਰਤਿ ਤਾਹੂੰ। ੨੮। [ਭਾ: ੧ ਅੰਸੂ ੧

੩. ਅੰਧ ਜੁ ਬਧਰ ਪਿੰਗ ਨਗਨ ਮ੍ਰਿਤਕ ਛੰਦ ਰੁਕਤ ਅਪਾਰਥ ਕੀ ਸਮਝ ਨ ਆਵਈ। ਵੈਰ ਦੇਸ਼ ਕਾਲ ਗਨ ਅਗਨ ਨਵੋਂ ਹੀ ਰਸ ਬਿਬਧਾਲੰਕਾਰ ਹੂੰ ਕੋ ਭੇਦ ਨਹਿੰ ਪਾਵਈ। ਕੋਊ ਗਨ ਹੈ ਨ ਮੈਂ ਭਨਤਿ ਮੱਧ ਜਾਨੋ ਮਨ ਗੁਨੀਅਨਿ ਹਾਸ ਜੋਗ ਅਟਪਟੀ ਜਾਵਈ। ਏਕ ਗੁਨ ਯਾ ਮੈਂ ਸੋ ਬਿਦਤ ਸ਼ੁਭ ਸੰਤ ਸੁਨੋ ਸਤਿਗੁਰੂ ਕੀਰਤਿ ਸੁ ਨਿਰਮਲ ਭਾਵਈ ॥ ੧ ॥ [ਨਾ: ੫ ਪ੍ਰ: ਧਿ: ੪

੨੮. ਕਵੀ ਜੀ ਦਾ ਪਰਿਵਾਰ।

ਕਵੀ ਜੀ ਦੇ ਅੱਗੇ ਪਿੱਛੇ ਦਾ 'ਕੁਲ ਪੱਤ੍ਰ' ਇਹ ਹੈ ਜੋ ਅਨੇਕ ਟਿਕਾਣਿਆਂ ਦੀ ਤਲਾਸ਼ ਦੇ ਮਗਰੋਂ ਸਿਰੇ ਚੜ੍ਹਿਆ ਹੈ:—



ਪਿੱਛੇ ਅਸੀਂ ਕਵੀ ਜੀ ਦੇ ਮਾਤਾ ਪਿਤਾ ਇਸਤ੍ਰੀ ਦੇ ਨਾਮ ਦੇ ਆਏ ਹਾਂ (ਦੇਖੋ ਪੰਨਾ ੮੫ ਤੇ ੯੦) ਆਪ ਦੇ ਘਰ ਪੰਜ ਪੁੱਤ੍ਰ ਤੇ ਤ੍ਰੈ ਕੰਨਜਾਂ ਹੋਈਆਂ। ਛੋਟਾ ਪੁੱਤ੍ਰ ਅਨੁਰੁਧ

ਸਿੰਘ ਤਾਂ ਛੋਟੀ ਵਰੇਸ ਵਿਚ ਗੁਜ਼ਰ ਗਿਆ। ਵਡੇ ਚਾਰ ਪੁੱਤ੍ਰਾਂ ਦੇ ਨਾਮ ਏਹ ਹਨ:– ਅਜੈ ਸਿੰਘ, ਬਿਜੈ ਸਿੰਘ, ਮਕਸੂਦਨ ਸਿੰਘ, ਬਲਦੇਵ ਸਿੰਘ ਤੇ ਬੇਟੀਆਂ ਦੇ ਨਾਮ ਹਨ:– ਖੇਮ ਕੌਰ, ਮੋਮਨ ਕੌਰ ਪ੍ਰਸਿੱਧ ਮੋਮੀ ਤੇ ਮਾਨ ਕੌਰ ਪ੍ਰਸਿੱਧ ਮਾਨੀ। ਵੱਡੀ ਕਾਕੀ ਖੇਮ ਕੌਰ ਅਕਾਲ ਤਖਤ ਦੇ ਪੁਜਾਰੀ ਭਾਈ ਸੋਭਾ ਸਿੰਘ ਦੇ ਕਾਕੇ ਨਰੈਣ ਸਿੰਘ ਨਾਲ ਵਿਆਹੀ ਸੀ। ਮੋਮੀ ਬਬਾਲ ਵਿਆਹੀ ਤੇ ਮਾਨੀ ਮਾਨਪੁਰ ਵਿਆਹੀ ਪਰ ਫੇਰ ਪਟਿਆਲੇ ਆ ਰਹੀ। ਕਾਕੀਆਂ ਦੇ ਵਿਆਹ ਕਵੀ ਜੀ ਨੇ ਪੁਰਾਣੇ ਤ੍ਰੀਕੇ ਨਾਲ ਨਹੀਂ ਕੀਤੇ, ਸਗੋਂ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰ ਅਰਦਾਸਾ ਸੋਧ ਕੇ ਗੁਰਮਤਿ ਅਨਕੂਲ ਕੀਤੇ। ਬੀਬੀ ਮਾਨੀ ਨੂੰ ਪ੍ਰਾਪਤ ਹੋਣ ਵਾਲਾ ਵਰ ਰਾਮ ਰਾਈਆ ਸੀ। ਜਦੋਂ ਕਵੀ ਜੀ ਨੂੰ ਪਤਾ ਲਗਾ ਤਾਂ ਆਪ ਨੇ ਅਝੱਕ ਕਹਿ ਦਿੱਤਾ ਕਿ ਜਦ ਤਕ ਕਾਕਾ ਅੰਮ੍ਰਿਤ ਨਾ ਛਕੇ ਮਾਨੀ ਦਾ ਵਿਆਹ ਅਸਾਂ ਨਹੀਂ ਕਰਨਾ। ਇਹ ਗਾਲ ਦੁਵੱਲੀ ਬਹੁਤ ਵੀਚਾਰ ਤੇ ਝਗੜੇ ਦੀ ਹੋ ਗਈ। ਛੇਕੜ ਸ੍ਰੀ ਗੁਰੂ ਜੀ ਪਰ ਫੈਸਲਾ ਛੱਡਿਆ ਗਿਆ ਤੇ ਚਿੱਠੀਆਂ ਪਾਈਆਂ ਗਈਆਂ। ਗੁਰੂ ਮਿਹਰ ਨਾਲ ਚਿੱਠੀ ਇਸ ਗਲ ਦੀ ਆਈ ਕਿ ਕਾਕਾ ਅੰਮ੍ਰਿਤ ਛਕੇ। ਸੋ ਉਹ ਕਾਕਾ 'ਨੈਣਾ' ਅੰਮ੍ਰਿਤ ਛਕਕੇ ਨਰੈਣ ਸਿੰਘ ਸਜਿਆ। ਤੇ ਇਸ ਸੰਜੋਗ ਦਾ ਐਸਾ ਪ੍ਰਭਾਵ ਪਿਆ ਕਿ ਸਾਰਾ ਪਰਵਾਰ ਸਿੰਘ ਸਜ ਗਿਆ। ਕਵੀ ਜੀ ਦੇ ਕੁਟੰਬੀਆਂ ਦੀਆਂ ਹੋਰ ਕਈ ਲੜਕੀਆਂ ਬੀ ਉਸ ਪਰਵਾਰ ਵਿਚ ਵਿਆਹੀਆਂ ਗਈਆਂ ਤੇ ਓਹ ਬੀ ਸਾਰੇ ਵਿਆਹਾਂ ਤੋਂ ਪਹਿਲੇ ਸਿੰਘ ਸਜਾਏ ਗਏ। ਅਪਣੀ ਹਰੇਕ ਬੀਬੀ ਦੇ ਘਦ ਵਿਆਹ ਦੇ ਨਾਲ ਹੀ ਕਵੀ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਥਾਪਨ ਕਰਵਾਏ* ਸਨ।

ਇਹ ਬੀ ਪਤਾ ਲਗਦਾ ਹੈ ਕਿ ਅਜੈ ਸਿੰਘ ਚੰਗਾ ਵਿਦਵਾਨ ਤੇ ਸੰਸਕ੍ਰਿਤ ਦਾ ਵੇਤਾ ਸੀ ਤੇ ਕਵੀ† ਬੀ ਸੀ ਪਰ ਇਸ ਦੀ ਰੁਚੀ ਦੇਵੀ ਉਪਾਸ਼ਨਾਂ ਵਲ ਵਧੇਰੇ ਸੀ। ਇਸ ਦਾ ਸੁਭਾਵ ਬੜਾ ਉਤੇਜਤ ਸੀ ਇਸ ਨੂੰ ਨਿਹੰਗ ਸਿੰਘ ਬੀ ਆਖਦੇ ਸਨ।ਇਹ ਬੀ ਗਲ ਖਾਨਦਾਨੀਆਂ ਤੋਂ ਪਤਾ ਲਗੀ ਹੈ ਤੇ ਕਈ ਗਿਆਨੀ ਬੀ ਦਸਦੇ ਹਨ ਕਿ ਦੇਵੀ ਪੂਜਨ ਦੇ ਪ੍ਰਸੰਗ ਦੇ ਗੁਰ ਪ੍ਰ: ਸੂਰਜ ਗ੍ਰੰਥ ਵਿਚ ਲਿਖੇ ਜਾਣ ਦੀ ਜ਼ਿੰਮੇਵਾਰੀ ਅਜੈ ਸਿੰਘ ਦੀ ਹੈ। ਜਦੋਂ ਕਵੀ ਜੀ ਦੇਵੀ ਦੇ ਹਾਲ ਪੜਕੇ ਸੰਸੇ ਬ੍ਰਿਤੀ ਵਿਚ ਸਨ ਕਹਿੰਦੇ ਹਨ ਤਦੋਂ ਇਸ ਪੁੱਤ੍ਰ ਨੇ ਮਜਬੂਰ ਕੀਤਾ,ਇਥੋਂ ਤਾਈਂ ਕਿ ਭਰੋਤੀ ਸੂਤ ਕੇ ਖੜੇ ਗਿਆ।ਪਰ ਕੋਈ ਲਿਖਤੀ ਜ਼ਿਕਰ ਇਸ ਗਲ ਦਾ ਨਹੀਂ ਮਿਲਿਆ।ਉਂਵ ਅਜੈ ਸਿੰਘ ਪੁੱਤਰ ਹੋਣ ਤੋਂ ਇਲਾਵਾ ਆਪਣੇ ਆਪ ਨੂੰ ਆਪਣੇ ਪਿਤਾ ਦਾ ਸ਼ਾਗਿਰਦ ਬੀ ਮੰਨਦਾ ਹੈ।

ਕਵੀ ਜੀ ਦੇ ਚਲਾਣੇ ਦੇ ਬਾਦ ਅਜੈ ਸਿੰਘ ਗੁਰ ਪ੍ਰਤਾਪ ਸੂਰਜ ਦੀ ਇਕ ਜਿਲਦ ਲੈਕੇ ਅਨੰਦਪੁਰ ਸਾਹਿਬ ਚਲਾ ਗਿਆ ਤੇ ਓਥੇ ਇਸ ਦੀ ਕਥਾ ਕਰਦਾ ਰਿਹਾ, ਉਸ ਦਾ ਦੇਹਾਂਤ ਓਥੇ ਹੀ ਹੋਇਆ ਤੇ ਪਤਾ ਨਹੀਂ ਲੱਗਾ ਕਿ ਕਦੋਂ ਤੇ ਕਿਸ ਤਰ੍ਹਾਂ ਹੋਇਆ। ਗੁ: ਪ੍ਰ: ਸੂਰਜ ਦੀ ਜਿਲਦ, ਜਿਸ ਤੋਂ ਓਹ ਕਥਾ ਕਰਦਾ ਸੀ, ਬਹੁ ਨਹੀਂ ਲਗ ਸਕਿਆ ਕਿ ਕਿੱਥੇ ਗਈ। ਅਜੈ ਸਿੰਘ ਦਾ ਲੜਕਾ ਪ੍ਰਦੁਮਨ ਸਿੰਘ ਬੁੜੀਏ ਰਿਹਾ ਤੇ ਪੁਲਿਸ ਵਿਚ ਨੌਕਰ ਰਿਹਾ ਇਥੋਂ ਉਸ ਨੂੰ ਪੈਨਸ਼ਨ ਮਿਲਦੀ ਰਹੀ। ਇਹ ਲਾਵਲਦ ਪ੍ਰਲੋਕ ਚਲਾ ਗਿਆ।

*ਇਨ੍ਹਾਂ ਵਿਚੋਂ ਇਕ ਪਾਵਨ ਬੀੜ ਸ੍ਰੀ ਦੀ ਸੇਵਾ ਦਾ ਸੁਭਾਗ ਸਾਨੂੰ ਮਿਲਿਆ ਹੈ।

†ਇਸ ਦੀ ਕਵਿਤਾ ਲਈ ਦੇਖੋ ਸਫਾ ੧੭੩-੭੪ ਸਿਰਨਾਵਾਂ'ਕਵੀ ਜੀ ਦੇ ਜਮਾਤੀ ਤੇ ਸ਼ਾਗਿਰਦ' ਹੇਠ।

ਦੂਜਾ ਲੜਕਾ ਬਿਜੈ ਸਿੰਘ ਕੋਥਲ ਰਿਹਾ ਹੈ ਤੇ ਇਸ ਨੂੰ ਬਿਜੀਆ ਅਰਥਾਤ ਸੁਖ ਨਿਧਾਨ ਦਾ ਬਹੁਤ ਪ੍ਰੇਮ ਸੀ। ਉਸ ਦੇ ਲੋਰ ਵਿਚ ਤੇ ਉਸ ਦੀ ਲੋੜ ਵੇਲੇ ਕਵੀ ਜੀ ਦੇ ਸੰਚੇ ਕੀਤੇ ਹੋਏ ਤੇ ਲਿਖੇ ਹੋਏ ਕਈ ਗ੍ਰੰਥ ਇਸ ਦੇ ਹਥੋਂ ਭੰਗ ਦੇ ਭਾੜੇ ਚਲੇ ਗਏ। ਇਸ ਦਾ ਪੋਤ੍ਰਾ ਰਾਘੁਬੀਰ ਸਿੰਘ ਕੋਥਲ ਵਿਚ ਹੈ।

ਤੀਸਰਾ ਲੜਕਾ ਮਕਸੂਦਨ ਸਿੰਘ ਰਸਾਲੇ ਵਿਚ ਨੌਕਰ ਹੋਕੇ ਮਦਰਾਸ ਚਲਾ ਗਿਆ। ਸ਼ਾਦੀ ਓਧਰੇ ਕੀਤੀ ਤੇ ਪੈਨਸ਼ਨ ਲੈਕੇ ਪਟਿਆਲੇ ਆ ਰਿਹਾ। ਔਲਾਦ ਨਹੀਂ ਹੋਈ।

ਚੌਥਾ ਲੜਕਾ ਬਲਦੇਵ ਸਿੰਘ ਸੀ ਇਹ ਆਪਣੇ ਸਹੁਰੇ ਬਾਢੀ ਮਾਜਰੇ ਜਾ ਰਿਹਾ। ਇਨ੍ਹਾਂ ਦੇ ਦੇਹਾਂਤ ਮਗਰੋਂ ਲੜਕੇ ਪਟਿਆਲੇ ਆ ਰਹੇ। ਇਨ੍ਹਾਂ ਦਾ ਛੋਟਾ ਲੜਕਾ ਮੂਲ ਸਿੰਘ ਬਾਲਪਣੇ ਵਿਚ ਮਰ ਗਿਆ। ਭਾਈ ਦਿਆਲ ਸਿੰਘ ਅੱਜ ਕਲ ਕਿਲੇ ਪਟਿਆਲੇ ਵਿਚ ਨੌਕਰ ਹਨ ਤੇ ਭਾਈ ਹਰਨਾਮ ਸਿੰਘ ਜੀ ਛਛਰੌਲੀ ਵਿਚ ਕਿਸੇ ਅਛੇ ਅਹੁਦੇ ਤੇ ਰਹੇ ਹਨ। ਏਹ ਬਹੁਤ ਪੱਕੇ ਸਿਖ ਸਨ ਤੇ ਮਹਾਰਾਜ ਦੇ ਬੜੇ ਖੈਰਖਾਹ ਸਨ। ਰਜਾਸਤ ਵਿਚੋਂ ਪਟਜਾਲੇ ਆ ਗਏ। ਏਥੇ ਤਦੋਂ ਪੰਜਾਬੀ ਨੂੰ ਰਜਾਸਤ ਦੀ ਬੋਲੀ ਬਨਾਉਣ ਦਾ ਜਤਨ ਹੋ ਰਿਹਾ ਸੀ ਉਸ ਵਿਚ ਆਪ ਨੇ ਸੇਵਾ ਕੀਤੀ ਤੇ ਇਕ ਪੋਥੀ ਵੀ ਆਪਦੀ ਲਿਖੀ ਹੋਈ ਮਿਲਦੀ ਹੈ ਜਿਸਦਾ ਨਾਮ ਹੈ 'ਮੁਨਸ਼ੀ ਦੀਪਿਕਾ'। ਆਪ ਕਵੀ ਵੀ ਸਨ। ਏਹ ਪ੍ਰਲੋਕ ਗਾਮੀ ਹੋ ਗਏ ਹਨ ਤੇ ਇਨ੍ਹਾਂ ਦੇ ਸਪੁੱਤ੍ਰ ਭਾਈ ਜੋਧ ਸਿੰਘ ਜੀ ਪਟਜਾਲੇ ਵਿਚ ਖਾਲਸਾ ਸਕੂਲ ਵਿਚ ਨੌਕਰ ਹਨ, ਬੜੇ ਸੱਜਣ ਪੁਰਖ ਹਨ ਤੇ ਖੋਜ ਵਿਚ ਸਾਡੇ ਸਹਾਈ ਹੋਏ ਹਨ।

ਕਵੀ ਜੀ ਦੇ ਸੱਚ ਖੰਡ ਪਿਆਨ ਮਗਰੋਂ ਉਨ੍ਹਾਂ ਦੀ ਸੰਤਾਨ ਕੋਥਲ ਤੋਂ ਖਿੰਡ ਗਈ, ਕੁਛ ਓਥੇ ਰਹੇ, ਕੁਛ ਪਟਜਾਲੇ ਆ ਗਏ। ਪਟਿਆਲੇ ਬਲਦੇਵ ਸਿੰਘ ਜੀ ਗਏ ਤੇ ਕੋਥਲ ਬਿਜੈ ਸਿੰਘ ਜੀ ਰਹੇ। ਵੰਸ਼ਜ ਦੱਸਦੇ ਹਨ ਕਿ ਕਵੀ ਜੀ ਦੇ ਸੰਚੇ ਦੇ ਜੋ ਪੁਸਤਕ ਕੋਥਲ ਬਿਜੈ ਸਿੰਘ ਜੀ ਨੇ ਰਖੇ ਤੇ ਉਡਾਏ ਸਨ, ਉਨ੍ਹਾਂ ਤੋਂ ਵੱਖਰੇ ਕਵੀ ਜੀ ਦੇ ਪੁਸਤਕਾਂ ਦੇ ਦੋ ਗਡੇ ਭਰਕੇ ਪਟਿਆਲੇ ਤੇ ਬਾਢੀ ਮਾਜਰੇ ਨਾਲ ਆਏ ਸਨ; ਪਰ ਸ਼ੋਕ ਹੈ, ਉਨ੍ਹਾਂ ਦੀ ਸੰਤਾਨ ਪਾਸ ਕੋਈ ਸ਼ੈ ਉਸ ਸੰਚਯ ਵਿਚੋਂ ਯਾ ਗੁਰ ਪ੍ਰ: ਸੂਰਜ ਦੀ ਕੋਈ ਅਸਲੀ ਜਿਲਦ ਦੇਖਣ ਵਿਚ ਨਹੀਂ ਆਈ।

੨੯. ਕਵੀ ਜੀ ਦੇ ਜਮਾਤੀ ਤੇ ਸ਼ਾਗਿਰਦ।

'ਬ੍ਰਿਜ ਰਾਜ ਬਿਨੋਦ' ਤੇ 'ਭਾਸ਼ਾ ਭੂਸ਼ਣ' ਦੋ ਗ੍ਰੰਥ ਹਨ। ਪਹਿਲਾ ਕਾਵ੍ਯ ਦਾ ਹੈ ਤੇ ਲੇਖਕ ਦਾ ਸੰਸ੍ਕ੍ਰਿਤ ਹੈ ਤੇ ਦੂਸਰਾ ਬ੍ਰਿਜ ਭਾਸ਼ਾ ਦੇ ਗ੍ਰੰਥ ਭਾਸ਼ਾ ਭੂਸ਼ਣ ਕ੍ਰਿਤ ਰਾਜਾ ਜਸਵੰਤਸਿੰਘ ਦਾ ਅਨੁਵਾਦ ਤੇ ਸੰਖੇਪ* ਹੈ। ਏ ਦੁਏ† ਕਵਿ ਮੇਘ ਸਿੰਘ ਜੀ ਨੇ ਲਿਖੇ ਹਨ ਜੋ ਆਪ

*ਕਵੀ ਮੇਘ ਸਿੰਘ ਜੀ ਆਪ ਲਿਖਦੇ ਹਨ:–

ਰਾਜਾ ਜਸਵੈਤ ਸਿੰਘ ਰਚੇ ਭਾਖਾ ਭੂਖਨ ਕੋ ਟੀਕਾ ਮੈਂ ਕਬਿੱਤ ਲਿਖੇ ਮੀਨਾਕਾਰੀ ਕਰੀ ਮੈਂ।
ਦੋਹਰਾ–ਚਾਰ ਹਜ਼ਾਰ ਕਬਿੱਤ ਮੈਂ ਬੀਨਹੈ ਏਕ ਹਜ਼ਾਰ।
ਖੂਨ ਖੂਨ ਪੁਨ ਯਾ ਮੈਂ ਲਿਖੇ ਕਵੀ ਜਨ ਕੋ ਸਿੰਗਾਰ।

†ਇਹ ਦੋਨੋ ਗ੍ਰੰਥ ਪੂਜ੍ਯ ਸ਼੍ਰੀ ਮਾਨ ਡਾਕਟਰ ਚਰਨ ਸਿੰਘ ਜੀ ਦੇ ਸੰਚਯ ਵਿਚ ਹਨ।

ਅਪਣੀ ਜਾਤ ਸ਼ਿਲਪਕਾਰ ਲਿਖਦੇ ਹਨ*। ਜਨਮ ਆਪਦਾ ਲਗ ਪਗ ੧੮੫੯ ਵਿਚ ਹੈ, ਆਪ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ। ਬ੍ਰਿਜ ਰਾਜ ਬਿਨੋਦ ਆਪ ਨੇ ਸੰਮਤ ੧੮੬੫ ਬਿ: ਵਿਚ ਲਿਖਿਆ ਹੈ ਤੇ ਭਾਸ਼ਾ ਭੂਸ਼ਣ ੧੬੧੬ ਵਿਚ ਅਨੁਵਾਦਿਆ ਹੈ। ਜਿਸਤੋਂ ਪਤਾ ਲਗਾ ਕਿ ਆਪ ਕਵੀ ਜੀਦੇ ਗੁਰ ਪ੍ਰ: ਸੂਰਜ ਲਿਖੇ ਜਾ ਰਹੇ ਦਿਨਾਂ ਵਿਚ ਜੀਉਂਦੇ ਸਨ ਤੇ ਉਸਤੋਂ ਮਗਰੋਂ ਭੀ ਜੀਉਂਦੇ ਰਹੇ। ਆਪ ਨੈ ਅਪਣੀ ਰਚਨਾ ਵਿਚ ਅਪਣੇ ਉਸਤਾਦ ਦਾ ਜ਼ਿਕਰ ਕੀਤਾ ਹੈ ਕਿ ਗਯਾਨੀ ਸੰਤ ਸਿੰਘ ਜੀ ਨੈ ਰਾਮਾਯਨ ਦੀ ਟੀਕਾ ਕਰਨ ਸਮੇਂ ਮੇਰੇ ਤੇ ਕ੍ਰਿਪਾ ਕੀਤੀ, ਉਸਦੇ ਅਖਰ ਅਰਥ ਤੇ ਭਾਵ ਅਰਥ ਦੱਸਕੇ ਮੈਨੂੰ ਕ੍ਰਿਤਾਰਥ ਕੀਤਾ। ਸੋ ਆਪ ਕਵੀ ਜੀ ਦੇ ਸ੍ਰਾਧਜਾਈ ਹੋਏ।

ਆਪ ਦੀ ਕਵਿਤਾ ਦਾ ਆਭਾਸ ਕੁਛ ਕੁਛ ਕਵੀ ਜੀ ਵਰਗਾ ਪੈਂਦਾ ਹੈ। ਬ੍ਰਿਜਭਾਸ਼ਾ ਦੇ ਇਹ ਰੀਝ ਪੁਣ ਰੰਮ ਹੋ ਰਹੇ ਹਨ। ਇਸ ਕਰਕੇ ਕਵਿ ਮੇਘ ਸਿੰਘ ਜੀ ਲਿੱਖਤ ਗੁਰੂ ਜੀ ਦੀ ਸਤੁਤੀ ਤੇ ਮਹਾਰਾਜਾ ਰਣਜੀਤ ਸਿੰਘ ਸੰਬੰਧੀ ਛੰਦ ਦਿਜ਼ੇ ਦਿੰਦੇ ਹਾਂ, ਜੋ ਕਵੀ ਜੀ ਦੇ ਸਾਥੀ ਤੇ ਸਮਕਾਲੀ ਦੀ ਕਵਿਤਾ ਦੀ ਯਾਦਗਾਰ ਨਮੂਨੇ ਮਾਤ੍ਰ ਸਾਹਮਣੇ ਆ ਜਾਵੇ:-

[ਅਥ ਸ਼੍ਰੀ ਚੌਪਈ ਵਰਣਨੰ]

ਛਪਯ—ਚਰਨ ਸ਼ਰਨ ਤਮ ਹਰਨ ਕਰਨ ਮੰਗਲ ਗੁਰ ਨਾਨਕ। ਕਰਤਿ ਅੰਗ[1] ਪਰਲੋਕ ਲੋਕ ਅੰਗਦ ਉਰ ਆਨਕ। ਅਮਰ ਕਰਤਿ ਗੁਰ ਅਮਰਦਾਸ ਹਿਤ ਰਾਮਦਾਸ ਧਰ। ਅਰਜਨ ਹਰਿਗੋਬਿੰਦ ਨਾਮ ਅਰਿ ਨਾਸ਼ਨ ਦੁਖ ਹਰਿ। ਪੁਨ ਨਾਮ ਜਪੋ ਹਰਿ ਰਾਇ ਕੋ ਹਰੀ ਕ੍ਰਿਸ਼ਨ ਕਲਮਲ ਹਰਨ। ਜੈ ਤੇਗ ਬਹਾਦਰ ਨਾਮ ਰਟ ਗੋਬਿੰਦ ਸਿੰਘ ਤਾਰਨ ਤਰਨ॥ ੪॥

[ਦਸਮੇਸ਼ ਜੀ ਦਾ ਜੰਗ ਤੇ ਜਿਕਾਰ ਵਰਣਨਾ]

ਕੰਪਤਿ ਮੇਰੁ ਕੁਬੇਰੁ ਦੇਰ ਲਗ ਦਿੱਗਜ ਡੋਲਤਿ। ਬਿੰਧੁ[2] ਟੂਕ ਦੈ ਜਾਤ ਸਿੰਧ ਸੁਕਤਿ ਜਿਯ ਬੋਲਤਿ। ਪੁਰ ਪੁਰ ਨਭ ਰਹਿਤ ਸੂਰ ਰਥ ਪੰਥ ਨ ਸੁੱਝਤਿ। ਧਰਤਿ ਪਰੜ ਸੁਰ ਯਾਨ[3], ਪ੍ਰਾਨ ਨਿਕਰਤਿ ਅਰਿ ਲੁੱਝਤਿ। ਹਰਿ ਹਰ ਵਿਰੰਚ ਚਿਤ ਚਕਿਤ ਫਨ ਕੱਛਪ ਕੋਲ ਵਿਸੁੱਧ ਹੈ। ਗੋਵਿੰਦ ਸਿੰਘ ਜਬ ਜੰਗ ਹਿਤ ਚਢਿ ਤੁਰੰਗ ਪਰ ਕ੍ਰੁੱਧ ਹੈ॥ ੫॥

ਕਵਿੱਤ—ਸ਼੍ਰੀ ਗੁਰੂ ਗੋਬਿੰਦ ਸਿੰਘ ਚਵਤ ਅਖੇਟ ਜਬ ਪੱਬ[4] ਸਭ ਚੂਨ ਹੈ ਨ ਭਨ

---

*ਸ਼ਿਲਪਕਾਰ ਬਰ ਵੰਸ਼ ਹੰਸ ਕਹਿ ਰਚਯੋ ਸੁਰੁਚਿ ਕਰਿ। ਤਿਹ ਕੁਲ ਭਯੋ ਉਦੋਤ ਦਾਸ ਨਿਤ ਹੋਤਿ ਸੁਧਾਸਰ। ਨਾਮ ਅਰੂੜ ਸ਼੍ਰਿਗਿੰਦ ਗੁਰ ਚਿਤ ਛੰਦ ਚੂਰ ਜੁਤਿ। ਦੀਖ੍ਰਾ ਕਰੁਨਾ ਕਰੀ ਕਵੀਸ਼ਰ ਮੇਘ ਸਿੰਘ ਸੁਤ। ਕਿਯ ਸ੍ਰੀ ਬ੍ਰਿਜਰਾਜ ਬਿਨੋਦ ਕੋ ਰਚਯੋ ਰਸਿਕ ਹੈ ਮੋਦ ਚਿਤ। ਪੁਨ ਭਾਖਾ ਭੂਖਨ ਗ੍ਰੰਥ ਕੀ ਟੀਕਾ ਕੀਨੀ ਕਵਿਨਿ ਹਿਤ॥ ੭੬॥ [ਭਾਖਾ ਭੂਖਣ ਦੋਦੋਦਯ

[1]ਸਹਾਇਤਾ। [2]ਬਿੰਧਯਾਚਲ ਪਰਬਤ। [3]ਦੇਵ ਵਾਹਨ, ਦੇਵਤਿਆਂ ਦੀਆਂ ਸੁਆਰੀਆਂ ਦੇਵਤਿਆਂ ਦੇ ਬਿਮਾਣ। [4]ਪਹਾੜ।

ਪੱਥ ਪਾਤ ਹੈ[1]। ਪੂਰਨ ਸੋਂ ਪੂਰਨ ਹੈ ਪਰਤਿ ਵਿਮਾਨ ਦੇਵ ਧਰਾ ਅਕੁਲਾਤ ਕੀਚ ਹੋਤਿ ਸਿੰਧ ਸਾਤ ਹੈਂ[2]। ਦਿੱਗਜ ਚਕਾਰੈਂ[3] ਭੂੰਮਚਾਲ ਨਾਂ ਸੈਭਾਰ ਸਕੈਂ ਜਾਨ ਭਾਰ ਪਰਤਿ ਸੈਭਾਰ ਗਿਰ ਜਾਤਿ ਹੈਂ। ਕੂਰਮ ਕੀ ਪੀਠ ਪਰ ਫਨੀ[4] ਪਟਕਾਤ ਫਨ ਪਰਤਿ ਨਿਸ਼ਾਨ ਪਰ ਮਾਨੋ ਚੋਟ ਪਾਂਤ ਹੈ[5] ॥ ੬ ॥

[ਅਥ ਨੱਗਰ ਵਰਨਨੰ]

(ਸ੍ਰੀ ਅੰਮ੍ਰਿਤਸਰ ਜੀ ਦਾ ਹਾਲ)

ਦੋਹਰਾ—ਮੱਧ੍ਰ ਦੇਸ਼ ਮੈਂ ਨੱਗ੍ਰ ਇਕ ਸੁਧਾ ਸਰੋਵਰ ਨਾਮ।
ਸੁੰਦਰ ਨਰ ਨਾਰੀ ਬਸੈਂ ਮਨੋ ਲਸੈਂ ਰਤਿ ਕਾਮ ॥ ੨੬ ॥

ਕਬਿੱਤ-ਚਹੁੰਓਰ ਬਾਗ ਚਿਤੈ[6] ਹੋਤਿ ਅਨੁਰਾਗ ਚਿਤ,ਕੋਕਿਲਾ ਕੁਹਕ ਲਸੈਂ ਲਹਿਰੈਂ ਨਹਿਰ ਕੀ। ਕੋਟ[7] ਕੇ ਕਿੰਗੂਰਨ ਸੀ ਪਾਂਤ ਭਲੀ ਭਾਂਤ ਬਨੀ ਮੋਘਸਿੰਘ ਦੇਵਨਿ ਕੀ ਪ੍ਰਤਿਮਾ[8] ਵਹਿਰ ਕੀ। ਵਿਸ਼ਦ ਵਿਸ਼ਾਲ ਧਾਮ ਕਾਮ ਕੇ ਬਨਾਏ ਮਨੋ ਅਟਾ[9] ਪੈ ਨਿਸ਼ਾਨ[10] ਕਹੂੰ ਬੈਰਕਾਂ ਫਹਿਰ ਕੀ[11]। ਧਨਕ ਬਨਕ[12] ਅਲਕੇਸ਼[13] ਕੇ ਸਮਾਨ ਰਾਜੈਂ ਐਸੀ ਛਬਿ ਛਾਜੇ ਰਾਮਦਾਸ ਕੇ ਸ਼ਹਿਰ ਕੀ ॥ ੨੭ ॥

[ਹਰਿ ਮੰਦਰ ਵਰਨਨੰ]

ਸਿੰਮ੍ਰਿਤ ਪੁਰਾਨ ਨਿਗਮਾਗਮ ਨਿਕਾਰਸਾਰ,ਵਿਰਚਜੋ ਰੁਚਿਰ ਗੁਰੂ ਗ੍ਰੰਥ ਪ੍ਰੇਮ ਕਰਿਕੇ। ਨਵਧਾ ਨਗਤਿ ਕਾਮਧੇਨੁ ਮਨੋ ਕਾਮਨਾ ਦੈ ਗਜਾਨ ਕਾਮਤਰੁ ਰਹਜੋ ਸੰਪਦਾ ਸੋਂ ਫਰ ਕੇ[14]। ਕਹੈ ਸੋਘ ਸਿੰਘ ਹਰੀ ਮੰਦਰ ਵੈਕੁੰਠ ਰਚਜੋ ਚਾਰੋਂ ਈ ਪਦਾਰਥ ਦੈ ਦ੍ਵਾਰਪਾਲ ਦਰ ਕੇ[15]। ਸ਼ਿਵ ਪੈ ਪ੍ਰਕਾਸ਼ੀ ਕਾਸ਼ੀ ਮੁਕਤਿ ਉਦਾਸੀ ਕਰੀ[16] ਜਮ ਤੇ ਮਵਾਸੀ ਭਏ ਵਾਸੀ ਸੁਧਾਸਰ ਕੇ[17] ॥ ੨੮ ॥

ਦੋਹਰਾ—ਸੁਧਾ ਸਰੋਵਰ ਸ਼ੋਭ ਯੁਤਿ ਸੁਠ ਦੈ ਸ੍ਮਰਨ ਨਿਸ਼ਾਨ[18]।
ਝੂਲਤਿ ਪਵਨ ਝਕੋਰਤੇ ਉਰਝ ਸੁਰਝ ਸੁਰਜਾਨ[19] ॥ ੨੯ ॥

, [1]ਰਾਹ ਖਹਿੜਾ ਦਿਖਾਈ ਨਹੀਂ ਦਿੰਦਾ। [2]ਸੱਤੇ ਸਮੁੰਦਰ ਚਿਕੜ ਬਣ ਜਾਂਦੇ ਹਨ। [3]ਦਿਸ਼ਾਪਾਲ ਬਿਹਬਲ ਹੋਕੇ ਚੀਕਾਂ ਮਾਰਦੇ ਹਨ। [4]ਸ਼ੇਸ਼ ਨਾਗ। [5]ਮਾਨੋ ਧੌਂਸੇ ਤੇ (ਚੋਬਾਂ ਦੀ) ਲਗਾਤਾਰ ਚੋਟ ਪੈ ਰਹੀ ਹੈ। [6] ਦਿਸਦੇ ਹਨ। [7]ਫ਼ਸੀਲ, ਸ਼ਹਿਰ ਦੇ ਚੁਗਿਰਦੇ ਦੀ ਕੰਧ ਜੋ ਅੰਗ੍ਰੇਜ਼ ਰਾਜ ਆਏ ਤੇ ਢੱਠੀ ਹੈ। [8] ਮੂਰਤਾਂ। [9]ਅਟਾਰੀਆਂ। [10]ਝੰਡੇ। [11]ਝੰਡੀਆਂ ਝੂਲ ਰਹੀਆਂ ਹਨ। [12]ਧਨੀ ਬਾਣੀਏ। [13]ਕੁਬੇਰ। [14]ਵਿਭੂਤੀਆਂ ਨਾਲ ਫਲ ਰਿਹਾ ਹੈ। [15]ਦਰਵਾਜੇ ਦੇ ਚੌਬਦਾਰ, ਭਾਵ ਏਹ ਹੈ ਕਿ ਇਸ ਮੰਦਰ ਵਿਚ ਆਉਣ ਵਾਲੇ ਨੂੰ ਚਾਰੇ ਪਦਾਰਥ ਜ਼ਿਰ ਇੱਛਤ ਪ੍ਰਾਪਤ ਹੁੰਦੇ ਹਨ। [16]ਕਾਂਸ਼ੀ ਦੀ ਮੁਕਤੀ ਉਦਾਸ ਹੋਕੇ ਸ਼ਿਵਜੀ ਪਾਸ ਜਾ ਫਰਿਆਦੀ ਹੋਈ ਕਿ। [17]ਅੰਮ੍ਰਿਤਸਰ ਦੇ ਵਸੀ (ਸਾਚੇ ਜੀ) ਧਰਮ ਰਾਜ ਤੋਂ ਆਕੀ ਹੋ ਗਏ ਹਨ, ਭਾਵ ਸਾਰੇ ਹੀ ਮੁਕਤ ਹੋ ਰਹੇ ਹਨ। [18]ਸੋਨੇ ਦੇ ਸੋਹਣੇ ਨਿਸ਼ਾਨ ਸਾਹਿਬ। [19]ਹਵਾ ਦੇ ਝੁਲਣ ਨਾਲ (ਨਿਸ਼ਾਨਾ ਦੇ ਫਰੈਰੇ) ਝੂਲਦੇ ਹਨ (ਤੇ ਉਸ ਵਿਚ) ਦੇਵ ਵਿਮਾਨ ਨਿਕਲ ਤੇ ਰਲ ਰਹੇ ਹਨ।

[ਅਥ ਰਾਜਾ ਵਰਨਨੰ]

(ਮਹਾਰਾਜਾ ਰਣਜੀਤ ਸਿੰਘ ਜੀ ਦੀ ਮਹਿਮਾ)

ਦੋਹਰਾ—ਤਾਂਹਿ ਨਗਰ ਕੋ ਨ੍ਰਿਪਤ ਜੋ ਸ਼੍ਰੀ ਰਣਜੀਤ ਮ੍ਰਿਗੇਸ਼।
ਜਾਂਕੋ ਦੇਸ਼ ਵਿਦੇਸ਼ਕੇ ਭੇਟਤਿ ਭੇਟ ਨਰੇਸ਼ ॥ ੩੦ ॥
ਰੰਕਨ ਕੋ ਰਾਜਾ ਕਰੈ ਰਾਜਨ ਕੋ ਕਰ ਰੰਕ।
ਸ਼੍ਰੀ ਰਣਜੀਤ ਮ੍ਰਿਗੇਸ਼ ਨ੍ਰਿਪ ਭਯੋ ਛੱਤ੍ਰਪਤਿ ਬੰਕ[1] ॥ ੩੧ ॥

ਕਰੁਨ, ਮਰੁਤ, ਹਰੀਚੰਦ, ਬਲ ਦਾਨੀ ਭਏ, ਅਜ ਕੀ ਕਹਾਨੀ ਮਨ ਦਾਨਪਨ ਮੋਹੇ ਨਾਂ[2]। ਸ਼ਿਵ ਔ ਦਧੀਚਿ ਮੋਰਧ੍ਵਜ ਦੀਹ ਦਾਨ ਦੀਨੇ, ਵਿਕ੍ਰਮ ਔ ਭੋਜ ਨ੍ਰਿਪ ਜੱਗ ਜਸ ਬੋਰੇ ਨਾਂ[3]। ਕਹੈ ਮੇਘ ਸਿੰਘ ਦਾਨ ਬੀਰ ਅਬ ਨਯੋ ਭਯੋ[4] ਕਾਂਪਤ ਕੁਬੇਰ ਮੇਰੁ ਇੰਦ੍ਰ ਤ੍ਰਾਸ ਤੇਰੇ ਨਾ[5]। ਰਾਜਾ ਰਣਜੀਤ ਸਿੰਘ ਜੂ ਕੇ ਅਸ੍ਵਦਾਨ ਦੇਖ ਯਾਂਹੀ ਤੇ ਕਿਕਾਨ ਭਾਨੁ ਸਜੰਦਨ ਤੇ ਛੋਰੇ ਨਾਂ[6] ॥ ੩ ॥ [ਬ੍ਰਿਜ ਰਾਜ ਵਿਨੋਦ, ਪ੍ਰਥਮ ਵਿਨੋਦ

ਕਵੀ ਸੰਤੋਖ ਸਿੰਘ ਜੀ ਦੇ ਸ਼ਾਗਿਰਦਾਂ ਵਿਚੋਂ ਇਕ ਨਾਮ ਸਾਧੂ ਗੁਪਾਲ ਸਿੰਘ ਜੀ ਸੀ, ਜਿਸ ਦਾ ਨਾਮ ਪਤਾ ਅਸੀਂ ਪਿਛੇ ਪੰਨਾ ੧੪੮ ਪਰ ਦੇ ਆਏ ਹਾਂ। ਦੂਸਰੇ ਆਪ ਦੇ ਵਡੇ ਬੇਟੇ ਭਾਈ ਅਜੈ ਸਿੰਘ ਨੇ ਆਪਣੇ ਰਚੇ ਨਿੱਕੇ ਜਿਹੇ ਗ੍ਰੰਥ 'ਜੋਤਿਸ਼ ਸਾਰ' ਦੇ ਆਦਿ ਵਿਚ ਆਪਣੇ ਆਪ ਨੂੰ ਉਨ੍ਹਾਂ ਦਾ ਸ਼ਾਗਿਰਦ ਲਿਖਿਆ ਹੈ:—

ਸੋਰਠਾ—ਬਾਗ੍ਰੇਸ਼ਰੀ ਮੁਖ ਮਾਂਹਿ ਕਰਤਿ ਪ੍ਰਕਾਸ਼ ਨਿਰੰਤਰੀ।
ਬਿਦਜਾ ਦਾਤੀ ਤਾਹਿੰ ਗੁਰ ਸੰਤੋਖ ਸਿੰਘ ਕੋ ਨਮੋ।
ਦੋਹਰਾ—ਜੋਤਿਸ਼ ਸਾਰ ਗ੍ਰੰਥ ਕੋ ਰਚਿ ਹੌਂ ਬੁੱਧ ਬਨਾਇ।
ਅਜੈ ਸਿੰਘ ਫਲ ਹੇਤ ਕੋ ਕਰਤ ਬੁੱਧ ਬਿਦਤਾਇ।

ਇਸ ਗ੍ਰੰਥ ਦੇ ਮੁੱਢ ਵਿਚ ਐਉਂ ਮੰਗਲ ਕੀਤਾ ਹੈ:—

ਸੋਰਠਾ—ਸਰਬ ਗੁਰੂ ਕੇ ਆਦਿ ਨਾਨਕ ਜੀ ਜਾਂਕੋ ਕਹੈਂ।
ਸਭ ਜਗ ਆਦਿ ਜੁਗਾਦਿ ਗੁਰ ਗੁਬਿੰਦ ਸਿੰਘ ਬੰਦ ਹੌਂ ॥ ੧ ॥
ਸ੍ਰੈਯਾ—ਚਾਰ ਸਿਕੰਧ ਬਿਰਾਜਤਿ ਉੱਤਮ, ਬੇਦ ਨਹੀਂ, ਰਹੈ ਜਾਂਹਿ ਕੇ ਪਾਸੇ[7]।

---

[1] ਬਾਂਕਾ, ਛੈਲ ਛਬੀਲਾ। [2](ਇਨ੍ਹਾਂ ਸਾਰਿਆਂ ਦੀ) ਦਾਨ ਕਥਾ ਮੇਰੇ ਮਨ ਪਰ ਦਾਨ ਪੁਣੇ ਦਾ (ਅਸਰ) ਨਹੀਂ ਕਰਦੀ। [3]ਜਿਨਾਂ ਦਾ ਜੱਗ ਵਿਚ ਜਸ ਹੈ, ਬਥੇਰੇ ਹੋਏ ਹਨ। [4]ਕਵੀ ਮੇਘ ਸਿੰਘ ਕਹਿੰਦਾ ਹੈ ਹੁਣ ਤਾਂ (ਇਕ ਹੋਰ) ਨਵਾਂ ਦਾਨ-ਵੀਰ ਪੈਦਾ ਹੋ ਗਿਆ ਹੈ (ਜਿਸ ਦੇ ਦਾਨ ਤੋਂ)। [5]ਕੁਬੇਰ ਕੰਬਦਾ ਤੇ ਇੰਦਰ ਡਰਦਾ ਹੈ ਕਿ ਕਿਤੇ (ਸਾਡੇ ਸੋਨੇ ਦੇ ਪਰਬਤ) ਸੁਮੇਰ ਨੂੰ ਤੋੜਕੇ (ਹੀ ਦਾਨ ਨਾ ਕਰ ਦੇਣ)। [6](ਚੂੰਕਿ ਮਹਾਰਾਜ ਬੜੇ ਸੁੰਦਰ ਬਲਵਾਨ ਤੇ ਅਲੌਕਿਕ ਘੋੜੇ ਵੀ ਦਾਨ ਦੇ ਦਿੰਦੇ ਹਨ ਇਸ ਲਈ) ਸੂਰਜ (ਡਰਦਾ ਆਪਣੇ) ਘੋੜੇ (ਆਪਣੇ) ਰਥ ਨਾਲੋਂ ਕਦੇ ਛੱਡਦਾ ਹੀ ਨਹੀਂ (ਹਰ ਵੇਲੇ ਜੋਈ ਰਖਦਾ ਹੈ ਕਿ ਕਿਤੇ ਮਹਾਰਾਜ ਇਨ੍ਹਾਂ ਨੂੰ ਵੀ ਨਾ ਦਾਨ ਵਿਚ ਕਿਸੇ ਨੂੰ ਦੇ ਦੇਣ)। [7] ਜਿਸ (ਹਰੀ ਮੰਦਰ) ਦੇ (ਚੌਹੀਂ) ਪਾਸੀਂ ਚਾਰ ਉਤਮ ਸਕੰਧ ਹਨ, (ਇਹ ਸਕੰਧ ਬੁਰਜੀਆਂ ਹਨ। ਸਕੰਧ=ਸ਼ਾਖਾਂ ਵਾਲੇ) ਵੇਦ ਨਹੀਂ ਹਨ। (ਅ) (ਚਾਰ) ਵੇਦ ਹੀ ਚਾਰ ਉਤਮ ਬੁਰਜੀਆਂ (ਖਣਤੇ) ਜਿਸ ਦੇ ਨੁਆਲੇ ਬਿਰਾਜ ਰਹੇ ਹਨ।

ਜਾਵਤਿ ਹੀ ਬਰ ਦਾਨ ਕੋ ਪਾਵਤਿ ਕੰਚਨ ਰੂਪ ਮਨੋਹਰ ਭਾਸੇ[1]।
ਜਾਚਕ ਪੇਖ ਹਟੇ ਕਬਹੂੰ ਨਹਿੰ 'ਸ਼ਾਮ' ਭਨੈ ਸੁਖ ਸਿੰਧ ਉਜਾਸੇ[2]।
ਸੁਧਾਸਰ ਸ਼੍ਰੀ ਗੁਰ ਪਾਸ ਲੁਕੇਸ਼ ਪੈ ਦੇਵ ਤਰੋਵਰ ਔਰ ਪ੍ਰਕਾਸ਼ੈ[3]॥ ੨॥

ਉਸਦੇ ਜੋ ਹੋਰ ਫੁਟਕਲ ਛੰਦ ਪ੍ਰਾਪਤ ਹੋਏ ਹਨ ਇਸ ਪ੍ਰਕਾਰ ਹਨ:—

੧. ਹਰ[4] ਜਿਮ ਖਰ[5] ਪਰ, ਹਰ ਬਨਤਰੁ ਪਰ, ਹਰ ਕੰਜਸਰ[6] ਪਰ, ਹਰ ਤਮ ਛਾਰ ਪਰ।
ਹਰ ਮਾਰ[7] ਜਾਰ ਪਰ, ਹਰ ਖ੍ਰੂਤਰਾਰਿ[8] ਪਰ,ਹਰਿ ਬਲ[9] ਬਲਹਰ, ਹਰਕੰਸ ਮਾਰ ਪਰ।
ਹਰ ਮੁਨਿ ਪਾਨਿ[10] ਪਰ,ਹਰ ਭੈਰ ਜਾਨ ਪਰ, ਅਜੈ ਸਿੰਘ ਹਰੇ ਹਰ ਜਿਮ ਆਨ ਪ੍ਰਾਨ ਪਰ।
ਹਰ ਸਮ ਸ਼ੋਭਾ ਹਰਿ ਹਾਬ ਮੈਂ ਗੁਬਿੰਦ ਸਿੰਘ ਹਰ ਸਮ ਦੇਖ ਹਰ ਸ਼ਤ੍ਰੂ ਭਾਜ ਜਾਤ ਪਰ।
੨. ਮਾਵਸ ਚੈਨ ਕੋ ਦੇਖ ਕੈ ਸੁੰਦਰਿ[11] ਜਾਇ ਅਟਾ ਪੈ ਚਢੀ ਸਖੀਆਂ ਸੰਗ।
ਕੀਰਤਿ ਫੈਲ ਗਈ ਦਸਹੂੰ ਦਿਸਿ ਚਾਂਦਨੀ ਕੋ ਸਮ ਸੋਹਤਿ ਹੈ ਰੰਗ।
ਸ਼ਜਾਮ ਜੁ ਸਾਰੀ ਲਈ ਮੁਖ ਪੈ ਤਬ ਜਾਨ ਗਏ ਹਰ[12] ਰਾਹੂ ਕੇ ਸੰਗ।
ਦੇਖ ਰਹੇ ਪਤਰੇ ਕਢਕੇ ਦਿਜ ਪਾਵਤਿ ਹੈਂ ਨਹੀਂ, ਹੈਵਤ ਹੈਂ ਦੰਗ[13]।
੩. ਸਵੈਯਾ—ਕੁਲ ਕੀ ਕੁੰਜਨ ਪੁੰਜਨ ਮੈਂ ਅਤਿ ਗੁੰਜਤਿ ਹੈਂ ਅਲ ਜੋ ਸੁਖਦਾਈ।
ਸੀਤਲ ਮੰਦ ਸੁਗੰਧਿ ਸਮੀਰ ਬਹੈ ਮਨ ਰੰਜਨ ਕੰਜਨ ਮਾਂਹੀ।
ਨਿਰਮਲ ਹੈ ਜਲਧਾਰ ਤਿਨੋ ਮਧ ਸੋ ਉਪਮਾ ਕਵਿ ਦੇਤਿ ਬਨਾਈ।
ਸ਼੍ਰੀ ਬਨ ਕੋ ਕਰਤਾਰ ਮਨੋਹਰ ਮੋਤਿਨ ਮਾਲ ਮਨੋ ਪਹਿਰਾਈ[14]।

੩੦. ਅਸਲੀ ਗੁਰ ਪ੍ਰਤਾਪ ਸੂਰਜ।

ਕਵੀ ਸੰਤੋਖ ਸਿੰਘ ਜੀ ਰਚਿਤ ਤੇ ਲਿਖਿਤ ਗੁਰ ਪ੍ਰਤਾਪ ਸੂਰਜ ਗ੍ਰੰਥ ਬਾਬਤ ਕੁਛ ਕੁਛ ਅਸੀਂ ਪਿੱਛੇ ਲਿਖਦੇ ਆਏ ਹਾਂ। ਇਸ ਸ਼ੈ ਦੀ ਭਾਲ ਵਿਚ ਸਾਨੂੰ ਕੁਝ ਪੱਤ੍ਰੇ ਗੁਰ ਪ੍ਰਤਾਪ

੧(ਜਿਸ ਹਰੀ ਮੰਦਰ ਦਾ ਸਰੀਰ) ਸੋਨੇ ਦਾ ਹੈ ਤੇ ਰੂਪ ਮਨੋਹਰ ਭਾਸਦਾ ਹੈ। ੨(ਜਿਸ ਹਰਿ ਮੰਦਰ ਵਿਚ) ਜਾਚਕ ਜਾਕੇ (ਖਾਲੀ) ਕਦੇ ਨਹੀਂ ਮੁੜਦੇ; 'ਮੈਂ ਸ਼ਰਨ ਹਾਂ' ਇੰਨਾਂ ਕਹਿੰਦੇ ਹੀ ਸੁਖਾਂ ਦੇ ਸਮੁੰਦਰ ਪ੍ਰਕਾਸ਼ ਪੈਂਦੇ ਹਨ। ੩ਬ੍ਰਹਮਾ ਪਾਸ ਤਾਂ ਕਲਪ ਬ੍ਰਿਛ ਹੈ, ਸ੍ਰੀ ਗੁਰੂ ਜੀ ਦੇ ਪਾਸ ਸੁਧਾਸਰ (ਬੈਕੁੰਠ ਤੋਂ ਉਚਾ ਧਾਮ) ਹੈ ਜਿਥੇ (ਕਲਪ ਬ੍ਰਿਛ) ਹੋਰ ਹੀ ਤਰ੍ਹਾਂ ਦਾ ਹੈ, ਭਾਵ 'ਸ਼ਾਮ' ਕਿਹਾ ਨਹੀਂ ਤੇ ਕਲਯਾਨ ਹੋਈ ਨਹੀਂ। ੪ਇਸ ਛੰਦ ਦੇ ਅਰਥ ਲਾਣ ਹਰਿ 'ਹਰਿ' ਪਦ ਦੇ ਅਰਥ ਜਾਨਣ ਦੀ ਲੋੜ ਹੈ, ਜੋ ਏਹ ਹਨ:— ਰਾਮ ਚੰਦਰ, ਅਗਨੀ, ਬਰਫ, ਦੀਪਕ, ਗਰੁੜ, ਸੂਰਜ, ਵਿਸ਼ਨੂੰ, ਕ੍ਰਿਸ਼ਨ, ਚੰਬੇ ਦਾ ਫੁਲ, ਯਮ, ਇੰਦ੍ਰ, ਹਰੇਕ, ਸ਼ੇਰ, ਹਰਨ, ਪੀਲਾ, ਭੂਰਾ ਯਾ ਬਦਾਮੀ ਰੰਗ, ਘੋੜਾ, ਬਾਂਦਰ, ਕਿਰਨ, ਚੰਦ੍ਰਮਾਂ, ਗਿੱਦੜ, ਤੋਤਾ, ਮੋਰ, ਕੋਇਲ, ਹੰਸ, ਡੱਡੂ, ਸੱਪ, ਵਾਯੂ, ਸ਼ਿਵ, ਸ਼ੁਕ੍ਰ, ਇਕ ਪਰਬਤ, ਗਰੁੜ ਦਾ ਪੁਤ੍ਰ, ਇਕ ਛੰਦ, ਗਿਣਤੀ, ਖੋਹਣਾ, ਦੂਰ ਕਰਨਾ, ਇਕ ਰਾਖਸ਼, ਗਧਾ ਆਦਿ। ੫ਇਕ ਰਾਖਸ਼। ੬ ਕਵਲਾਂ ਦਾ ਤਾਲ। ੭ਸਰਪ (ਅ) ਮਾਰਜਾਰ=ਬਿੱਲਾ। (ੲ) ਮਾਰਜਾਰਕ=ਮੋਰ। ੮ਇੰਦਰ। ੯ ਪ੍ਰਹਿਲਾਦ ਦਾ ਪੋਤ੍ਰਾ ਦੈਂਤ। ੧੦ਪਾਣਨੀ ਮਨੀ। ੧੧ਸੁੰਦਰੀ। ੧੨ਚੰਦ੍ਰਮਾ। ੧੩ਹੈਰਾਨ। ੧੪(ਰੰਗਾ ਬਨ ਵਿਚ ਐਉਂ ਸ਼ੋਭ ਰਹੀ ਹੈ) ਮਾਨੋਂ ਕਰਤਾਰ ਨੇ ਬਨ ਰੂਪ ਲੱਛਮੀ ਨੂੰ ਮੋਤੀਆਂ ਦੀ ਮਨੋਹਰ ਮਾਲਾ ਪਹਿਨਾਈ ਹੈ।

ਸੂਰਜ ਦੇ ਅਜਿਹੇ ਮਿਲੇ ਹਨ ਜੋ ਕਵੀ ਸੰਤੋਖ ਸਿੰਘ ਦੇ ਅਪਣੇ ਲਿੱਖਤ ਹਨ। ਇਕ ਪੱਤ੍ਰਾ ਅਜਿਹਾ ਹੈ ਜੋ ਅਜ ਕਲ ਪ੍ਰਚਲਤ ਗੁਰ ਪ੍ਰਤਾਪ ਸੂਰਜ ਗ੍ਰੰਥ ਨਾਲ ਮਿਲਦਾ ਹੈ ਤੇ ਜਿਸਦੀ ਫੋਟੋ ਪੰਨਾ ੧੪੩ ਉਤੇ ਦਿਤੀ ਗਈ ਹੈ, ਪਰ ਸਾਨੂੰ ਅਪਣੇ ਜਤਨ ਵਿਚ ਅਜੇ ਤਕ ਸਾਰੀ ਅਸਲੀ ਕਾਪੀ ਗੁ: ਪ੍ਰ: ਸੂਰਜ ਗ੍ਰੰਥ ਦੀ ਨਹੀਂ ਮਿਲੀ। ਚਾਰ ਕਾਪੀਆਂ ਜੋ ਲਿਖਾਰੀ ਆਪ ਦੇ ਉਚਾਰਨ ਤੇ ਲਿਖਦੇ ਰਹੇ ਉਨ੍ਹਾਂ ਵਿਚੋਂ ਬੀ ਕਿਸੇ ਦਾ ਬਹੁ ਨਹੀਂ ਲਗ ਸਕਿਆ*। ਜੋ ਨੁਸਖਾ ਸ਼੍ਰੀ ਅਨੰਦ ਪੁਰ ਅਜੇ ਸਿੰਘ ਜੀ ਲੈ ਗਏ ਸਨ ਉਸਦਾ ਬੀ ਬਹੁ ਨਹੀਂ ਪਿਆ ਤੇ ਜੋ ਓਹ ਆਪ ਅੰਮ੍ਰਿਤਸਰ ਲਿਆਏ ਸਨ ਉਸਦੀ ਬੀ ਸ਼ੁੰਹ ਕੋਈ ਨਹੀਂ ਪੈਂਦੀ। ਸਾਡੇ ਨਜ਼ਰੇ ਤਾਂ ਪੁਰਾਣੇ ਤੋਂ ਪੁਰਾਣਾ ਨੁਸਖਾ ੧੯੧੯ ਦਾ ਪਿਆ ਹੈ। ਇਸ ਤੋਂ ਬੀ ਪੁਰਾਣਾ ੧੯੧੨ ਦਾ ਇਕ ਅਪੂਰਣ ਨੁਸਖਾ ਸਾਨੂੰ ਮਿਲਿਆ ਹੈ, ਹੋਰ ਪੁਰਾਤਨ ਨੁਸਖੇ ਅਸਾਂ ਸੁਧਾਈ ਵੇਲੇ ਕਈ ਮੰਗਾਏ ਸਨ ਪਰ ਯਾ ਉਨ੍ਹਾਂ ਪਰ ਸਿੰਮਤ ਨਹੀਂ ਸਨ ਯਾ ਉਪਰਲੇ ਸਿੰਮਤਾਂ ਤੋਂ ਪਛੇਤ੍ਰੇ ਸਨ।

ਕਵੀ ਜੀ ਦੇ ਸਮੇਂ ਇਕ ਗਿਆਨੀ ਹੋਏ ਹਨ, ਭਾਈ ਸਰੂਪ ਸਿੰਘ ਜੀ। ਆਪ ਗਿਆਨੀ, ਰਾਗੀ ਤੇ ਕਵੀ ਤ੍ਰੈਏ ਸਨ, ਆਪ ਚਿਰਕਾਲ ਸ਼੍ਰੀ ਅੰਮ੍ਰਿਤਸਰ ਜੀ ਬੀ ਰਹੇ ਹਨ। ਗੁਰਸਿੱਖੀ ਪ੍ਰਚਾਰ ਤੇ ਵਿਦਜਾ ਪੜ੍ਹਨ ਪੜ੍ਹਾਨ ਦਾ ਸ਼ੌਂਕ ਬਹੁਤ ਰਖਦੇ ਸੇ। ਆਪ ਕੈਥਲ ਗਏ ਸੁਣੀਦੇ ਹਨ, ਕਵੀ ਜੀ ਦੇ ਜੀਉਂਦਿਆਂ ਨਹੀਂ ਪਰ ਕੁਛ ਥੋੜਾ ਸਮਾਂ ਮਗਰੋਂ। ਉਥੇ ਜਾਕੇ ਆਪ ਨੇ ਅਸਲੀ ਕਾਪੀ ਗੁਰ ਪ੍ਰਤਾਪ ਸੂਰਜ ਦੀ ਦੇਖਣ ਲਈ ਯਤਨ ਕੀਤਾ। ਕਵੀ ਜੀ ਦੇ ਸੰਚੇ ਵਿਚ ਆਪਨੂੰ ਯਤਨ ਕਰਦਿਆਂ ਉਸਦੇ ਦਰਸ਼ਨ ਹੋਏ। ਉਸ ਵਿਚ ਆਪ ਨੇ ਕੀ ਡਿੱਠਾ ਕਿ ਕਈ ਪ੍ਰਸੰਗ ਤੇ ਸਤਰਾਂ ਪਰ ਜਗਾ ਜਗਾ ਗੇਰੂ ਨਾਲ ਲਾਲ ਲੀਕਾਂ ਦੇ ਨਿਸ਼ਾਨ ਦਿਤੇ ਹੋਏ ਹਨ। ਪਤਾ ਕਰਨ ਤੋਂ ਬਹੁ ਲਗਾ ਕਿ ਏਹ ਨਿਸ਼ਾਨ ਕਵੀ ਜੀ ਨੇ ਉਨ੍ਹਾਂ ਟਿਕਾਣਿਆਂ ਤੇ ਕੀਤੇ ਸਨ ਜਿਨ੍ਹਾਂ ਨੂੰ ਆਪ ਸੋਧਣਾ ਅਵੱਸ਼ਜਕ ਸਮਝਦੇ ਸਨ। ਅਨੁਮਾਨ ਕੀਤਾ ਗਿਆ ਸੀ ਕਿ ਲਗ ਪਗ ਇਤ੍ਰਾਂ ਵਾਲੇ ਥਾਂ ਲਾਲ ਲੀਕ ਨਾਲ ਅੰਕਿਤ ਸਨ। ਪਰ ਇਹ ਪਤਾ ਨਹੀਂ ਚਲਦਾ ਕਿ ਗਿਆਨੀ ਸਰੂਪਸਿੰਘ ਜੀ ਏਹ ਨੁਸਖਾ ਸਿਰਫ ਓਥੇ ਵੇਖਕੇ ਚਲੇ ਆਏ ਸਨ ਕਿ ਨਾਲ ਲੈ ਆਉਣ ਵਿਚ ਕਾਮਜਾਬ ਵੀ ਹੋਏ। ਹਾਲਾਂ ਤਕ ਕਿਸੇ ਐਸੇ ਨੁਸਖੇ ਦੀ ਹੋਂਦ ਕਿਸੇ ਟਿਕਾਣੇ ਸੁਣੀ ਨਹੀਂ ਗਈ।

ਸਾਨੂੰ ਇਹ ਬੀ ਦੱਸ ਪਈ ਸੀ ਕਿ ਪਹਿਲਾਂ ਕਵੀ ਜੀ ਨੇ ਕੁਛ ਹਿੱਸਾ ਗ੍ਰੰਥ ਦਾ ਛੋਤੀ ਛੋਤੀ ਲਿਖ ਲਿਆ ਸੀ, ਪਰ ਮਗਰੋਂ ਹੋਰ ਸਾਮਾਨ ਮਿਲ ਜਾਣ ਤੇ ਇਸਨੂੰ ਵਧਾਇਆ ਤੇ ਓਹ ਪਹਿਲਾ ਲਿਖਿਆ ਰੱਦੀ ਕੀਤਾ। ਇਸ ਦਾ ਬੀ ਇਕ ਪੱਤ੍ਰਾ ਸਾਨੂੰ ਮਿਲਿਆ ਹੈ। ਜਿਸਦਾ ਇਕ ਪਾਸਾ ਪੜ੍ਹਿਆ ਜਾਂਦਾ ਹੈ†। ਇਹ ਕਵੀ ਕਲਮ ਦਾ ਲਿਖਿਆ ਹੋਇਆ ਹੈ। ਇਸਦੀ

*ਕਵੀ ਜੀ ਦੀ ਤਰਜੁਮਾ ਕੀਤੀ ਹੋਈ ਬਾਲਮੀਕੀ ਰਾਮਾਯਣ ਦਾ ਇਕ ਨਾ ਮੁਕੰਮਲ ਨੁਸਖਾ ਮੌਜੂਦ ਹੈਜਿਸਦੇ ਲਗ ਪਗ ਹਰ ਕਾਂਡ ਦਾ ਮੁਢ ਕਵੀ ਜੀ ਆਪ ਅਪਣੀ ਕਲਮ ਨਾਲ ਆਰੰਭ ਕਰਦ ਹਨ ਤੇ ਅਗੋਂ ਫੇਰ ਲਿਖਾਰੀ ਜੀ ਦੇ ਦਸਤਖਤ ਹੈਨ ਤੇ ਵਿਚ ਵਿਚ ਸੁਧਾਈ ਵੀ ਕਵੀ ਜੀ ਦੀ ਆਪਣੀ ਕਲਮ ਨਾਲ ਕੀਤੀ ਹੋਈ ਹੈ। ਇਹ ਨੁਸਖਾ ਸਾਡੇ ਸੰਚੇ ਵਿਚ ਹੈ।

†ਇਕ ਫੱਟੀ ਮਿਲੀ ਹੈ ਜਿਸ ਪਰ ਕਵੀ ਜੀ ਕਾਗਤ ਰੱਖਕੇ ਲਿਖਿਆ ਕਰਦੇ ਸਨ। ਇਸ ਫੱਟੀ ਪਰ ਉਨ੍ਹਾਂ ਦੇ ਲਿਖੇ ਕਾਗਤ ਚਸਪਾਨ ਕੀਤੇ ਹੋਏ ਹਨ, ਤੇ ਇਕ ਪੱਤ੍ਰਾ ਗੁਰ ਪ੍ਰਤਾਪ ਸੂਰਜ ਦਾ ਇਹੋ ਜਟਿਲ ਹੈ।

ਇਬਾਰਤ ਨੂੰ ਜਦ ਅਸੀਂ ਪਰਵਿਰਤ ਗੁਰ ਪ੍ਰਤਾਪ ਸੂਰਜ ਨਾਲ ਮੇਲਦੇ ਹਾਂ ਤਾਂ ਸਾਫ ਦਿੱਸ ਪੈਂਦਾ ਹੈ ਕਿ ਇਹ ਪਹਿਲੀ ਕੋਈ ਸੰਖੇਪ ਲਿਖਤ ਹੈ ਤੇ ਮਗਰੋਂ ਵਿਸਤ੍ਰਿਤ ਕੀਤੀ ਗਈ ਹੈ। ਇਸ ਪੱਤ੍ਰੇ ਦਾ ਹੂਬਹੂ ਉਤਾਰਾ ਇਸ ਪ੍ਰਕਾਰ ਹੈ, ਮੁਕਾਬਲੇ ਲਈ ਸਾਹਮਣੇ ਰਖ ਲਵੋ ਰਾਸ ੧ ਅੰਸੂ ੬੧ ਅੰਕ ੪੯ ਤੋਂ ੬੬ ਤੱਕ।

॥ ੩੭ ॥ ਪੁਨ ਗੋਂਦੇ ਸੁਤ ਬਾਕ ਬਖਾਨਜੋ ॥ ਹਮ ਤੋ ਲੋਭ ਦਰਬ ਕੋ ਠਾਨਜੋ ॥ ਅਪਰ ਵਸਤੁ ਹਮ ਲੇਤਿ ਨ ਕੋਈ ॥ ਲੇਵਹਿੰਗੇ ਧਨ ਦੀਜਹਿ ਸੋਈ ॥ ੩੮ ॥ ਸਦਨ ਆਪਨੇ ਅਚਹਿੰ ਅਹਾਰਾ ॥ ਅੰਨ ਖਰੀਦਹਿੰ ਮੋਲ ਬਜਾਰਾ ॥ ਤੁਮਰੇ ਨਿਕਟਿ ਕਮੀ ਨਹਿ ਕੋਊ ॥ ਸੰਗਤਿ ਰਹੈ ਭੀਰਿ ਭਰਿ ਸੋਊ ॥੩੯ ॥ ਨਿਤਿ ਪ੍ਰਤਿ ਆਵਹਿ ਦਰਬ ਉਦਾਰਾ ॥ ਤਿਸਿ ਮਹਿ ਤੇ ਦਿਹੁ ਹੱਕ ਹਮਾਰਾ ॥ ਸੁਨਿ ਸ੍ਰੀ ਅਮਰ ਕਹਜੋ ਤਿਨਿ ਫੇਰਿ ॥ ਜੋ ਤੁਮ ਲੋਭ ਕਰਹੁ ਇਮਿ ਹੋਰਿ ॥ ੪੦ ॥ ਤੋ ਦਿਨ ਅਸ਼ਟਮ ਮਹਿ ਜੋ ਆਵੈ ॥ ਸਿਖ ਸੰਗਤਿ ਹਿਤ ਕਰਿ ਅਰਪਾਵੈ ॥ ਸੋ ਤੁਮ ਲੇਹੁ ਅਪਨਿ ਸਿਰਦਾਰੀ ॥ ਬੈਠਿ ਸਮੀਪੀ ਕਰਹੁ ਨਿਹਾਰੀ ॥ ੪੧ ॥ ਸੁਨਿੰ ਮੂਰਖ ਹਰਖਜੋ ਘਰਿ ਗਯੋ ॥ ਬਹੁਤਿ ਆਇ ਧਨ ਮਨ ਸਮਝਯੋ। ਦਿਨ ਦੋਇਕ ਜਬਿ ਦਏ ਬਿਤਾਇ ॥ ਤਬਿ ਨਿਬਾਬ ਇਕਿ ਉਤਰਜੋ ਆਇ ॥੪੨ ॥ ਲਵਪੁਰ ਤੇ ਦਿੱਲੀ ਕਹੁ ਜਾਤੇ ॥ ਗੋਇੰਦਵਾਲ ਬਸਜੋ ਇਕਿ ਰਾਤੇ ॥ ਨਿਸਾ ਅੰਧੇਰੀ ਪਰਿ ਕਰਿ ਸੋਯੋ ॥ ਤਸਕਰ ਗਨ ਦਿਨ ਮਹਿ ਧਨ ਜੋਯੋ ॥ ੪੩ ॥ ਸ਼ੁਮਤਿ ਨੀਂਦ ਗਾਢੀ ਮਹਿ ਪਰਜੋ ॥ ਇਕ ਖੱਚਰ ਜੁਤਿ ਧਨ ਤਿਸਿ ਹਰਜੋ ॥ ਭਈ ਭੋਰਿ ਸੁਧਿ ਪਾਇ ਰਿਸਾਯੋ ॥ ਇਸਿ ਪੁਰਿ ਪਤਿ ਨੋ ਧਨ ਚੁਰਿਵਾਯੋ ॥ ੪੪ ॥ ਇਸ ਨੇ ਤਸਕਰ ਰਾਖਨਿ ਕਰੇ ॥ ਨਦੀ ਘਾਟਿ -ਪਰਿ ਚੋਰੀ ਕਰੇ ॥ ਤਬਹਿ ਚੌਧਰੀ ਗਹਿ ਮੰਗਵਾਯਵ ॥ ॥ ਕਹਜੋ ਤੋਹਿ ਮਮ ਧਨ ਚੁਰਿਵਾਇਵ ॥੪੫ ॥ ਤਸਕਰ ਜੁਕਤਿ ਦੇਹੁ ਧਨ ਮੋਰਾ ॥ ਨਾਹਿਤ ਦਿਹੁ ਫਾਂਸੀ ਇਸਿ ਠੌਰਾ ॥ ਏਤਿਕ ਦਰਬ ਕਹਾਂ ਤੇ ਲਜਾਵੋਂ ॥ ਬੋਲ ਨ ਆਵਤਿ ਖਰੇ ਤਕਾਵੋਂ ॥ ੪੬ ॥ ਭਨਜੋ ਨਰਨਿ ਨਿਜ ਸਾਥਿ ਨਿਬਾਬ ॥ ਧਨ ਨ ਦੇਯ ਦਿਹੁ ਫਾਂਸਿ ਸ਼ਿਤਾਬ ॥ ਇਮਿ ਕਹਿ ਆਪਿ ਗਯੋ ਚਢਿ ਕਰਕੈ ॥ ਪੀਛੈ ਦਈ ਫਾਂਸਿ ਧਰਿ ਧਰਿ ਕੈ ॥ ੪੭ ॥ ਰਹਿ ਗਯੋ ਬਾਲਕ ਏਕਿ ਪਿਛਾਰੀ ॥ ਗੋਂਦੇ ਕੀ ਤਿਯ ਗੁਰੂ ਅਗਾਰੀ ॥ ਆਇ ਜੋਰ ਕਰਿ ਬਿਨੈ ਬਿਖਾਨੀ ॥ ਨਹਿ ਮਤਿ ਮੰਦਨ ਮਹਿਮਾ ਜਾਨੀ ॥ ੪੮ ॥ ਭੁਯੋ ਬਾਲ ਇਹਿ ਏਕਿ ਪਿਛਾਰੀ ॥ ਰਾਖਹੁ ਆਪਿ ਕ੍ਰਿਪਾ ਬਹੁ ਧਾਰੀ ॥ ਤਿਨਹੁ ਕਰਜੋ ਜਸ ਤਸ ਫਲ ਪਾਯੋ ॥ ਅਬਿ ਰਾਵਰ ਕੀ ਸ਼ਰਨੀ ਆਯੋ ॥ ੪੯ ॥ ਸੁਨਿ ਪ੍ਰਭੁ ਨੇ ਕਰੁਨਾ ਕਰਿ ਰਾਖਜੋ ॥ ਇਕਿ ਤੇ ਸਤ ਹੋਇ ਬਚ ਤਬਿ ਭਾਖਜੋ ॥ ਭਈ ਪ੍ਰਸੰਨ ਸੁ ਗ੍ਰਿਹ ਕੋ ਗਈ ॥ ਕਰੀ ਅਦਗਜਾ ਸੋ ਬਖਸਈ ॥ ੫੦ ॥ ਇਤਿ ਸ੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ ਗੋਂਦੇ ਸੁਤ ਪ੍ਰਸੰਗ ਬਰਨਨੰ ਨਾਮ ਖਸਟ ਤ੍ਰਿੰਸਤੀ ਅੰਸੂ ॥ ੩੬ ॥

੨੧. ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ ਦੇ ਸੋਮੇ।

ਕਵੀ ਜੀ ਨੇ ਆਪਣੇ ਇਸ ਪੁਸਤਕ ਲਈ ਸਾਮਾਨ ਕਿਥੋਂ ਲਿਆ ? ਇਸ ਬਾਬਤ

ਵਿਸ਼ੇਸ਼ ਖੋਜ ਤਾਂ ਉਨਾਂ ਦੀ ਅਪਣੀ ਰਚਨਾਂ ਵਿਚ ਹੀ ਕਰਨੀ ਠੀਕ ਹੈ। ਦੂਜੇ ਉਹ ਪਤੇ ਹਨ ਜੋ ਖੋਜ ਕੀਤਿਆਂ ਲਭ ਪੈਂਦੇਹਨ। ਫਿਰ ਕਈ ਐਸੇ ਹਨ ਜਿਨਾਂ ਦਾ ਪਤਾ ਅਜੇ ਨਹੀਂ ਲਗ ਸਕਿਆ। ਜੀਉਂਦੇ ਮਨੁਖਾਂ ਤੋਂ ਸੁਣਕੇ ਲਿਖਿਆਂ ਦਾ ਪਤਾ ਲਗਣਾ ਹੁਣ ਔਖਾ ਹੈ। ਜੋ ਗ੍ਰੰਥ, ਪੋਥੀਆਂ ਹੁਣ ਗੁੰਮ ਹੋ ਗਈਆਂ ਹਨ ਉਨਾਂ ਦਾ ਪਤਾ ਲਾਇਆ ਜਾ ਸਕਣਾ ਬੀ ਕਠਨ ਹੈ ਯਾ ਜੇ ਕੋਈ ਪੋਥੀਆਂ ਅਜੇ ਹਨ ਪਰ ਸਾਡੀ ਨਜ਼ਰੋਂ ਨਹੀਂ ਲੰਘੀਆਂ ਉਨਾਂ ਦਾ ਹਾਲ ਅਸੀਂ ਜਾਣ ਹੀ ਨਹੀਂ ਸਾਂ ਸਕਦੇ।

[ਸ਼੍ਰੀ ਗੁਰ ਨਾਨਕ ਪ੍ਰਕਾਸ਼]

੧. ਜੋ ਕੁਛ ਕਵੀ ਜੀ ਨੇ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਵਿਚ ਆਪ ਦਿਤਾ ਹੈ [ਪੂ: ਅਧ: ੩੭] ਉਸਦਾ ਸਿੱਧਾਂਤ ਇਹ ਹੈ ਕਿ ਅਸਲ ਜਨਮ ਸਾਖੀ ਜੋ ਸ਼੍ਰੀ ਗੁਰੂ ਅੰਗਦ ਦੇਵ ਜੀ ਨੇ ਸੰਚਯ ਕਰਵਾਈ ਸੀ ਸੋ ਇਕ ਹਿੰਦਾਲੀਏ ਨੇ ਤੇ ਇਕ ਕਬੀਰ ਪੰਥੀਏ ਨੇ ਰਲਕੇ ਆਖੇਪ ਕੀਤੀ। ਅਸਲ ਪੋਥੀ ਜ਼ਾਇਆ ਕਰ ਦਿੱਤੀ ਤੇ ਆਖੇਪਾਂ ਵਾਲੀ ਅਪਣੀ ਟਚੀ ਫੈਲਾ ਦਿੱਤੀ, ਜਿਸ ਵਿਚ ਹਿੰਦਾਲ, ਜੋ ਗੁਰੂ ਕਾ ਸਿੱਖ ਸੀ, ਉਸ ਦੀ ਤੇ ਕਬੀਰ ਦੀ ਮਹਿਮਾਂ ਵਧਾ ਦਿੱਤੀ। ਇਸ ਪੋਥੀ ਵਿਚੋਂ ਆਖੇਪ ਕੱਢ ਕੇ ਸੁੱਧ ਪ੍ਰਸੰਗ ਕਵੀ ਜੀ ਨੇ ਲੀਤੇ ਦੱਸੇ ਹਨ।

੨. ਦੂਸਰੇ ਵਾਰਾਂ ਭਾ: ਗੁਰਦਾਸ ਤੋਂ ਮਦਦ ਲੈਣ ਦਾ ਜ਼ਿਕਰ ਕਵੀ ਜੀ ਨੇ ਆਪ ਕੀਤਾ ਹੈ*।

੩. ਤੀਸਰੇ ਭਾਈ ਮਨੀ ਸਿੰਘ ਜੀ ਦਾ ਜ਼ਿਕਰ ਕੀਤਾ ਹੈ।

੪. ਚੌਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਸਹਾਯਤਾ ਵੀ ਲਈ ਹੈ ਜੈਸੇ:--

ਸ਼੍ਰੀ ਨਾਨਕ ਇਤਿਹਾਸ ਪੁਨੀਤਾ। ਗ੍ਰੰਥ ਅਨੁਸਾਰ ਕਥੀ ਮੈਂ ਰੀਤਾ ॥ ੬੭ ॥
ਪੁਨ ਗੁਰੁਦਾਸ ਭਯੋ ਜੋ ਭਾਈ। ਕਛੁਅਕ ਕੀਨ ਜਿ ਗੁਰੂ ਵਡਾਈ। ਸ਼੍ਰੀ ਅਰਜਨ ਕੀ ਰਹਤ ਹਜੂਰਾ। ਸਿੱਖੀ ਅਧਿਕ ਪ੍ਰੇਮ ਬ੍ਰਤ ਪੂਰਾ ॥ ੬੮। ਸੁਨਿ ਗੁਰ ਅਰਜਨ ਜਿਹ ਕੀ ਬਾਨੀ। ਬਰ ਦੀਨੋ ਅਸ ਬਿਧਿ ਗਤ ਦਾਨੀ। 'ਪਢਹਿ ਪ੍ਰੇਮ ਕਰਿਕੈ ਸਿਖ ਜੋਊ। ਸਿੱਖੀ ਕੋ ਪ੍ਰਾਪਤਿ ਹ੍ਵੈ ਸੋਊ' ॥ ੬੯ ॥ ਤਿਹ ਅਨੁਸਾਰ ਕਥੀ ਮੈਂ ਗਾਥਾ। ਤਿਹ ਕੀ ਸਾਖ ਸੁਨਹੁ ਹਿਤ ਸਾਥਾ। ਸ਼੍ਰੀ ਗੁਰ ਗੋਬਿੰਦ ਸਿੰਘ ਹਦੂਰੀ। ਮੰਨੀ ਸਿੰਘ ਭਯੋ ਗਤਿ ਰੂਰੀ ॥ ੭੦ ॥ ਜਿਹ ਸਿਰ ਲੌ ਸਿੱਖੀ ਨਿਰਬਾਹੀ। ਤਿਹ ਅਨੁਸਾਰ ਕਥਾ ਮੈਂ ਪ੍ਰਾਹੀ। [ਨਾ: ਪ੍ਰ: ਪ: ਧਿ: ੩੭

੫. ਹੁਣ ਜਦ ਵਿਸ਼ੇਸ਼ ਖੋਜ ਕਰੀਏ ਤਾਂ ਪਤਾ ਲਗਦਾ ਹੈ ਕਿ ਇਸ ਗੁਰ ਨਾਨਕ ਪ੍ਰਕਾਸ਼ ਵਿਚ ਭਾਈ ਗੁਰਦਾਸ ਜੀ ਦੀ੧੧ ਵੀਂ ਵਾਰ ਵਾਲੇ ਸ਼੍ਰੀ ਗੁਰਨਾਨਕਦੇਵ ਜੀਦੇ ਸਿਖਾਂ ਦੇ ਪ੍ਰਸੰਗ ਆਏ ਹਨ ਜੋ ਯਾਰਵੀਂ ਵਾਰ ਦੀ ਟੀਕਾ ਨਾਲ, ਜਿਸ ਦਾ ਨਾਮ 'ਭਗਤਿ ਰਤਨਾਵਲੀ' ਯਾ 'ਸਿੱਖਾਂ ਦੀ ਭਗਤ ਮਾਲ' ਹੈ, ਮਿਲਦੇ ਹਨ। ਇਸ ਤੋਂ ਪਤਾ ਲਗਾ ਕਿ ਕਵੀ ਜੀ ਪਾਸ ਇਹ ਪੁਸਤਕ ਬੀ ਸੀ।

੬. ਗਹੁ ਕਰਕੇ ਮੁਤਾਲਜਾ ਕਰਨ ਤੋਂ ਪਤਾ ਲਗਦਾ ਹੈ ਕਿ ਪੁਰਾਤਨ ਜਨਮ ਸਾਖੀ

*ਕਬਿਤ ਸੁਯੇ ਭਾ: ਗੁ: ਬੀ ਆਪ ਨੇ ਵਰਤੇ ਹਨ, ਦੇਖੋ ਪ੍ਰਸਤਾਵਨਾ ਦਾ ਸਫਾ ੧੯੨ ਅੰਕ ੧੦।

ਜਿਸ ਨੂੰ 'ਹਾਫਜ਼ਾ ਬਾਦੀ' ਤੇ 'ਵਲੈਤ ਵਾਲੀ' ਨਾਵਾਂ ਨਾਲ ਬੀ ਪੁਕਾਰਿਆ ਜਾਂਦਾ ਹੈ ਕਵੀ ਜੀ ਨੂੰ ਨਹੀਂ ਮਿਲੀ ਜਾਪਦੀ। ਕਵੀ ਜੀ ਨੇ ਅਵਤਾਰ ਦਾ ਦਿਨ ਕੱਤਕ ਪੂੰਨਮ ਦਿੱਤਾ ਹੈ, ਪੁਰਾਤਨ ਜਨਮ ਸਾਖੀ ਵਿਚ ਵੈਸਾਖ ਦੀ ਤ੍ਰਿਤੀਆ ਹੈ, ਇਸ ਦਾ ਕੋਈ ਇਸ਼ਾਰਾ ਗੁਰ ਨਾਨਕ ਪ੍ਰਕਾਸ਼ ਵਿਚ ਨਹੀਂ ਹੈ। ਜਿਵੇਂ ਕਵੀ ਜੀ ਨੇ ਸਤੇ ਬਲਵੰਡ ਦੀ ਸਾਖੀ ਵਿਚ ਦਸਿਆ ਹੈ ਕਿ ਇਹ ਵਾਕਿਆ ਕੋਈ ਦੂਸਰੇ ਕੋਈ ਪੰਜਵੇਂ ਸਾਹਿਬਾਂ ਵੇਲੇ ਦਸਦਾ ਹੈ ਫਿਰ ਅਪਨਾ ਸਿਧਾਂਤ ਬੀ ਦਸਿਆ ਨੇ ਤਿਵੇਂ ਜੇ ਆਪਦੀਨਜ਼ਰੋਂ ਇਹ ਸਾਖੀ ਗੁਜ਼ਰੀਹੁੰਦੀ ਤਾਂ ਓਹ ਜ਼ਿਕਰ ਜ਼ਰੂਰ ਕਰਦੇ ਕਿ ਅਵਤਾਰ ਦਿਨ ਪਰ ਕੁਛ ਭੇਦ ਹੈ ਤੇ ਇਹ ਬੀ ਦਸਦੇ ਕਿ ਅਸਾਂ ਕਤਕ ਨੂੰ ਸਹੀ ਮੰਨਿਆ ਹੈ। ਇਸਤੋਂ ਖਜਾਲ ਹੁੰਦਾ ਹੈ ਕਿ ਆਪਦੀ ਨਜ਼ਰੋਂ ਪੁਰਾਤਨ ਜਨਮ ਸਾਖੀ ਨਹੀਂ ਗੁਜ਼ਰੀ। ਕੁਛ ਸਾਖੀਆਂ ਜੋ ਬੜੀਆਂ ਜ਼ਰੂਰੀ ਹੈਨ ਤੇ ਜੋ ਮਹਾਨ ਉੱਚ ਦਿਮਾਗ ਕਵੀ ਜੀ ਅਪਣੀ ਕਲਮ ਤੋਂ ਜ਼ਰੂਰ ਲਿਖਣਾ ਪਸੰਦ ਕਰਦੇ ਸ੍ਰੀ ਗੁਰ ਨਾਨਕ ਪ੍ਰਕਾਸ਼ ਵਿਚ ਨਹੀਂ ਆਈਆਂ। ਓਹ ਪੁਰਾਤਨ ਜਨਮ ਸਾਖੀ ਵਿਚ ਹੈਨ ਤੇ ਪ੍ਰਸਿੱਧ ਬਾਲੇ ਵਾਲੀ ਵਿਚ, ਜੋ ਕਵੀ ਜੀ ਪਾਸ ਸੀ, ਯਾ ਭਾਈ ਮਨੀ ਸਿੰਘ ਜੀ ਵਾਲੀ ਵਿਚ ਨਹੀਂ ਆਈਆਂ। ਨਮੂਨੇ ਲਈ ਦੱਸਦੇ ਹਾਂ, ਸਾਖੀ ੨੧ ਮੋਹਰਾਂ ਦੇ ਕੋਲੋ ਹੋ ਜਾਣੇ; ਦੂਸਰੇ ੨੯ ਸਾਖੀ, ਸ਼ੇਖ ਫਰੀਦ ਵਾਲੀ ਵਿਚ ਦੁੱਧ ਦੇ ਤਬਲਬਾਜ ਵਿਚੋਂ ਮੁਹਰਾਂ ਨਿਕਲਣ ਵਾਲੀ।

[ਗੁਰ ਪ੍ਰਤਾਪ ਸੂਰਜ ਗ੍ਰੰਥ]

ਹੁਣ ਜਦ ਗੁਰ ਪ੍ਰਤਾਪ ਸੂਰਜ ਦੇ ਲਿਖਣ ਵੇਲੇ ਤੇ ਆਈਏ ਤਾਂ ਕਵੀ ਜੀ ਆਪ ਜੋ ਪਤੇ ਦੇਂਦੇ ਹਨ ਇਸ ਪ੍ਰਕਾਰ ਹੈਨ:—

੧. ਰਮਦਾਸ ਵਾਲੀਆਂ ਸਾਖੀਆਂ—ਜੀਵਨ ਬਾਬਾ ਬੁੱਢਾ ਵਿਚ ਇਨ੍ਹਾਂ ਸਾਖੀਆਂ ਦੇ ਕਵੀ ਜੀ ਨੂੰ ਮਿਲਣ ਦਾ ਜ਼ਿਕਰ ਹੈ। ਪਿਛੇ ਸਫੇ ੧੩੯ ਤੇ ਇਸ ਦਾ ਹਾਲ ਮੂਲ ਵਿਚ ਬੀ ਤੇ ਟੂਕਾਂ ਵਿਚ ਬੀ ਦੇ ਆਏ ਹਾਂ। ਉਥਾਨਕਾ ਆਪ ਨੇ ਸ੍ਰੀ ਰਾਮ ਕੁਇਰ ਦੇ ਮੂੰਹੋਂ ਕਥੀ ਹੈ, ਇਹ ਬੀ ਦਲੀਲ ਉਨ੍ਹਾਂ ਸੱਚੀਆਂ ਦੇ ਕਵੀ ਜੀ ਨੂੰ ਮਿਲਣ ਦੀ ਹੈ। ਤੀਸਰੀ ਗੱਲ ਇਹ ਹੈ ਕਿ ਆਪ ਗੁਰ ਪ੍ਰਤਾਪ ਸੂਰਜ ਦੂਜੀ ਪਾਤਸ਼ਾਹੀ ਤੋਂ ਅਰੰਭ ਨਹੀਂ ਕਰਦੇ। ਸਗੋਂ ਦੂਸਰੀ ਪਾਤਸ਼ਾਹੀ ਦਾ ਹਾਲ ਸ਼ੁਰੂ ਕਰਨ ਤੋਂ ਪਹਿਲਾਂ ਛੇਵੇਂ ਅੰਸੂ ਵਿਚ ਆਪ ਕੁਛ ਪ੍ਰਸੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਹਿਬਜ਼ਾਦਿਆਂ ਦੇ ਦੇਂਦੇ ਹਨ। ਨਾਲੇ ਰਾਸ ੨ ਅੰਸੂ ੫੭ ਵਿਚ ਸਿੱਖੀ ਪਰਖਣ ਦਾ ਇਕ ਪ੍ਰਸੰਗ ਦੇਂਦੇ ਹਨ ਜੋ ਗੁਰ ਨਾਨਕ ਪ੍ਰਕਾਸ਼ ਵਿਚ ਨਹੀਂ ਸੀ ਦਿੱਤਾ, ਇਨ੍ਹਾਂ ਗੱਲਾਂ ਤੋਂ ਵੱਖਰੇ ਕਵੀ ਜੀ ਆਪ ਕਹਿੰਦੇ ਹਨ:—ਰਾਮ ਕੁਇਰ ਇਸ ਭਾਂਤ ਭਾ ਭਿਗ ਦਸਮੇਂ ਪਤਿਸ਼ਾਹਿ।.....ਇਸ ਕੀ ਕਹੀ ਕਿਤਿਕ ਗੁਰ ਕਥਾ। ਸਰਬ ਸੁਨਾਵੋਂ ਮਮ ਮਤਿ ਜਥਾ। ਪਰ ਦਸਾਂ ਗੁਰੂ ਸਾਹਿਬਾਂ ਦੇ ਸਾਰੇ ਬ੍ਰਿਤਾਂਤ ਇਸ ਵਿਚ ਬੀ ਨਹੀਂ ਹੋਣੇ ਕਿਉਂਕਿ ਕਵੀ ਜੀ ਕਹਿਦੇ ਹਨ ਕਿ ਕਿਸੇ ਇਕ ਥਾਵੇਂ ਸਾਰੇ ਨਹੀਂ ਮਿਲਦੇ ਯਥਾ:—

ਸ਼੍ਰੀ ਗੁਰ ਕੋ ਇਤਿਹਾਸ ਜਗਤ ਮਹਿੰ। ਰਲ ਮਿਲ ਰਹਯੋ ਏਕ ਥਲ ਸਭ ਨਹਿੰ॥

[ਰਾਸ ੧ ਅੰਸੂ ੫ ਅੰਕ ੫

ਅੰਸੂ ੭—੮ ਵਿਚ ਗੁਰ ਪਰਨਾਲੀ ਦੇਂਦੇ ਹਨ। ਇਸ ਦਾ ਸੋਮਾ ਤਾਂ ਨਹੀਂ ਦੱਸਦੇ ਪਰ

ਜਾਪਦਾ ਹੈ ਕਿ ਇਨ੍ਹਾਂ ਹੀ ਸੰਚੀਆਂ ਤੋਂ ਇਹ ਮਦਦ ਮਿਲੀ ਹੈ। ਅਤੇ ਅਕਸਰ ਲਿਖਤੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੀੜਾਂ ਵਿਖੇ ਗੁਰੂ ਸਾਹਿਬਾਂ ਦੇ ਜੋਤੀ ਜੋਤ ਸਮਾਉਣ ਦੇ ਸੰਮਤ ਮਿਲਦੇ ਹਨ, ਸੋ ਆਪ ਨੂੰ ਤਦੋਂ ਪ੍ਰਾਪਤ ਹੀ ਸਨ।

੨. 'ਸਿਖਾਂ ਦੀ ਭਗਤ ਮਾਲਾ' ਯਾ 'ਭਗਤ ਰਤਨਾਵਲੀ' ਦੇ ਲਗ ਪਗ ਸਾਰੇ ਪ੍ਰਸੰਗ ਗੁਰ ਪ੍ਰਤਾਪ ਸੂਰਜ ਵਿਚ ਆਏ ਹਨ ਤੇ ਖਯਾਲਾਤ ਉਵੇਂ ਹੀ ਹੈਨ, ਜਿਸ ਤੋਂ ਜਾਪਦਾ ਹੈ ਕਿ ਆਪ ਪਾਸ ਇਹ ਪੋਥੀ ਜ਼ਰੂਰ ਹੈ ਸੀ। ਕਵੀ ਜੀ ਆਪ ਭੀ ਲਿਖਦੇ ਹਨ ਕਿ ਭਾਈ ਮਨੀ ਸਿੰਘ ਦੇ ਲਿਖੇ ਬ੍ਰਿਤਾਂਤ ਮੈਂ ਲਿਖਾਂਗਾ। ਕਵੀ ਜੀ ਦੇ ਅਪਣੇ ਵਾਕਾਂ ਵਿਚ ਗੁਰ ਪ੍ਰਤਾਪ ਸੂਰਜ ਦਾ ਮੁੱਢ ਐਉਂ ਬੱਝਾ ਹੈ, ਜਿਸ ਤੋਂ ਕੁਛ ਸੋਮਿਆਂ ਦਾ ਪਤਾ ਲਗਦਾ ਹੈ:—

ਦੋਹਰਾ—ਰਾਮ ਕੁਇਰ ਇਸ ਭਾਂਤਿ ਭਾ ਵਿਗ ਦਸਮੇ ਪਤਿਸ਼ਾਹ।
ਬਹੁਤ ਬਾਰਤਾ ਤਬ ਕਰੀ ਆਗੇ ਸੁਨੀਐ ਤਾਂਹਿ ॥ ੧ ॥

ਚੌਪਈ—ਇਸ ਕੀ ਕਹੀ ਕਿਤਕ ਗੁਰ ਕਥਾ। ਸਰਬ ਸੁਨਾਵੋਂ ਮਮ ਮਤਿ ਜਥਾ। ਮੰਨੀ ਸਿੰਘ ਭਏ ਬੁਧਿਵਾਨ। ਤਿਨਹੁੰ ਬ੍ਰਿਤੰਤ ਜੁ ਕੀਨ ਬਖਾਨ ॥ ੨ ॥ ਇਸ ਸ਼ੁਭ ਗ੍ਰੰਥ ਬਿਖੈ ਮੈਂ ਕਹੌਂ। ਸ਼੍ਰੀ ਗੁਰ ਸੁਜਸ ਜਹਾਂ ਤੇ ਲਹੌਂ। ਤਹਿੰ ਤੇ ਕਰੋਂ ਬਟੋਰਨ ਸਾਰੇ। ਕਿਤਕ ਸੁਨੀ ਸਿੱਖਨ ਮੁਖ ਦ੍ਵਾਰੇ ॥ ੩ ॥ ਸੋ ਸਭ ਇਸ ਮੈਂ ਲਿਖੋ ਬਨਾਈ। ਛੰਦ ਬੰਦ ਕਰਿ ਸੁੰਦਰਤਾਈ। ਕਿਤ ਕਿਤ ਅਪਰ ਥਾਨ ਗੁਰ ਕਥਾ। ਸੋ ਮੈਂ ਰਚੌਂ ਦੇਖ ਹੌਂ ਜਥਾ ॥੪॥ ਸ਼੍ਰੀ ਗੁਰ ਕੋ ਇਤਿਹਾਸ ਜਗਤ ਮਹਿੰ। ਰਲ ਮਿਲ ਰਹਯੋ ਏਕ ਥਲ ਸਭਿ ਨਾਂ। ਜਿਮ ਸਿਕਤਾ ਮਹਿ ਕੰਚਨ ਮਿਲੇ। ਬੀਨ ਭਾਂਵਲਾ ਲੇ ਤਿਹ ਭੁਲੇ ॥ ੫ ॥ ਤਥਾ ਜਗਤ ਤੇ ਮੈਂ ਚੁਨਿ ਲੇਉਂ। ਕਥਾ ਸਮਸਤ ਸੁ ਲਿਖ ਕਰਿ ਦੇਉਂ। ਬਾਨੀ ਸਫਲ ਕਰਨ ਕੇ ਕਾਰਨ। ਕਰਿਹੌਂ ਸਤਿਗੁਰ ਸੁਜਸੁ ਉਚਾਰਨ ॥ ੬ ॥ ਜਿਮ ਦਧਿ ਬਿਖੈ ਘ੍ਰਿਤ ਮਿਲ ਰਹੈ। ਕਰਹਿ ਮਥਨ ਨੀਕੇ ਸ਼ੁਭ ਲਹੈ। ਤਿਮ ਜਗ ਮਹਿੰ ਕਰਿ ਬਾਦ ਬਿਬਾਦੂ। ਗੁਰ ਜਸ ਸੰਚੋਂ ਦੇ ਅਹਿਲਾਦੂ ॥ ੭ ॥ ਜਥਾ ਉਦਧਿ ਮਥਿ ਰਤਨ ਨਿਕਾਸੇ। ਵਹਿਰ ਭਏ ਜਗ ਮਹਿਦ ਪ੍ਰਕਾਸ਼ੇ। ਤਿਮ ਸਤਿਗੁਰ ਕੋ ਸੁਜਸ ਨਿਕਾਸੋਂ। ਸਭਿ ਤੇ ਸੁਨ ਇਕ ਥਾਨ ਪ੍ਰਕਾਸ਼ੋਂ ॥੮॥ ਪੂਰਬ ਮੈਂ ਸ਼੍ਰੀ ਨਾਨਕ ਕਥਾ। ਛੰਦਨ ਬਿਖੈ ਰਚੀ ਮਤਿ ਜਥਾ। ਰਹਯੋ ਚਾਹਤੋ ਗੁਰਨ ਬ੍ਰਿਤਾਂਤ। ਨਹਿੰ ਪਾਯੋ ਤਿਸਤੇ ਪਸ਼ਚਾਤ ॥ ੯ ॥ ਪਰਾਲਬਧ ਕਰ ਕਿਤ ਕਿਤ ਰਹੇ। ਚਿਤ ਮਹਿੰ ਗੁਰ ਜਸ ਰਚਿਬੋ ਚਹੇ। ਕਰਮ ਕਾਲ ਤੇ ਕੇਥਲ ਆਏ। ਥਿਤ ਹੁਇ ਜਪਜੀ ਅਰਥ ਬਨਾਏ ॥ ੧੦ ॥ ਪੁਨ ਸੰਜੋਗ ਹੋਇ ਅਸ ਗਯੋ। ਰਾਮ ਚਰਿਤ ਕੋ ਮਨ ਹੁਲਸਯੋ। ਬਾਲਮੀਕ ਕ੍ਰਿਤ ਕਥਾ ਸੁਨੀ ਜਬ। ਛੰਦਨ ਬਿਖੈ ਰਚੀ ਤਬ ਹਮ ਸਬ ॥ ੧੧ ॥ ਰਾਮ ਕਥਾ ਪਾਵਨ ਬਿਸਤਾਰੀ। ਸੁਨਿ ਸਭਿ ਨੀਕੀ ਰੀਤਿ ਉਤਾਰੀ। ਸੁੰਦਰ ਬਨਯੋ ਰਮਾਯਣ ਮਹਾਂ। ਤਤਛਿਨ ਲਿਖ ਲੀਨਸ ਜਹਿ ਕਹਾਂ ॥ ੧੨ ॥ ਪੁਨਿ ਬਿਦਾਂਤ ਕੋ ਗ੍ਰੰਥ ਮਹਾਨ। ਉਪਨਿਸ਼ਧਨ ਕੋ ਜਹਿੰ ਬੱਖਜਾਨ। ਆਤਮ ਕੋ ਪੁਰਾਨ ਜਿਸ ਨਾਮ। ਸਕਲ ਬਨਾਯੋ ਸੋ ਅਭਿਰਾਮ ॥ ੧੩ ॥ ਬਹੁਤ ਬਰਸ ਬੀਤੇ ਜਬ ਲਹੇ। ਗੁਰ ਜਸ ਰਚਨ ਚਾਹਤੇ ਰਹੇ। ਉਰ ਅਭਿਲਾਖਾ ਨਿਤ ਕੀ ਮੇਰੀ। ਸਤਿਗੁਰ ਕ੍ਰਿਪਾ ਦ੍ਰਿਸ਼ਟਿ ਕਰਿ ਹੇਰੀ ॥ ੧੪ ॥ ਭਯੋ

ਅਚਾਨਕ ਸੰਚੇ ਆਈ। ਸਰਬ ਗੁਰਨਿ ਕੋ ਜਸ ਸਮੁਦਾਈ। ਚਾਹਤਿ ਭਏ ਆਪ ਗੁਰ ਜਬਹੂੰ। ਭਾ ਸੰਚਯ ਦਸ ਗੁਰ ਜਸ ਸਭਿਹੂੰ ॥ ੧੫ ॥ ਹੋਰਿ ਉਮੰਗ ਮੋਹਿ ਮਨ ਆਈ। ਕਰਨ ਲਗਜੋ ਇਹ ਗ੍ਰੰਥ ਸੁਹਾਈ। ਰਾਮ ਕੁਇਰ ਕੇ ਮੁਖ ਤੇ ਕਥਾ। ਬਰਨੋਂ ਸਭ ਮੈਂ ਹੋਈ ਜਥਾ ॥ ੧੬ ॥ [ਰਾਸ ੧ ਅੰਸੂ ੫

ਇਸ ਉਪਰਲੇ ਪ੍ਰਮਾਣ ਵਿਚ ਇਸੇ ਦੇ ਅੰਕ ੩ ਤੋਂ ੬ ਤਕ ਹੋਰ ਸੋਮੇ ਇਹ ਦੱਸੇ ਗਏ ਹਨ:—

੩. ਸਿੱਖਾਂ ਦੀ ਜ਼ਬਾਨੋਂ ਸੁਣੇ ਪ੍ਰਸੰਗ।

੪. ਹੋਰਨਾਂ ਥਾਵਾਂ ਤੋਂ ਜਿੱਥੇ ਕਿਤੇ ਗੁਰੂ ਕਥਾ ਮਿਲਦੀ ਹੈ।

੫. ਹੋਰਨਾਂ ਥਾਵਾਂਤੇ ਕਿਤੇਕਿਤੇ ਇਤਿਹਾਸ ਰਲਜਾ ਪਿਆਹੈਚੁਣਕੇ ਅਲਗ ਕਰਕੇਲੈਣਾ।

ਸੁਣੇ ਤੇ ਹੋਰ ਥਾਵਾਂ ਤੋਂ ਪੜ੍ਹਕੇ ਲਏ ਹਾਲਾਤ ਬਾਬਤ ਕਵੀ ਜੀ ਐਉਂਥੀ ਲਿਖਦੇ ਹਨ:—

ਇਹ ਦੂਸਰ ਪਤਿਸ਼ਾਹ ਕੋ ਕਰਜੋ ਸੁਨਜੋ ਜਿਮ ਜੋਇ ॥ ੫੪ ॥ [ਰਾਸ ੧ ਅੰਸੂ ੮

ਅਰਥਾਤ—ਇਹ ਇਤਹਾਸ ਪਾਤਸ਼ਾਹੀ ਦੂਜੀ ਜੀ ਦਾ ਮੈਂ ਜਿਵੇਂ ਜੋ ਸੁਣਿਆ ਹੈ ਰਚਿਆ ਹੈ, ਪਰ ਇਸ ਤੋਂ ਇਹ ਨਹੀਂ ਸਮਝਣਾ ਚਾਹੀਏ ਕਿ ਕੇਵਲ ਸੁਣਕੇ ਹੀ ਲਿਖਿਆ ਹੈ ਤੇ ਕਿਤੇ ਪੜ੍ਹਿਆ ਨਹੀਂ, ਆਪ ਅੱਗੇ ਚਲ ਕੇ ਲਿਖਦੇ ਹਨ:—

ਸ੍ਰੀ ਨਾਨਕ ਅੰਗਦ ਗੁਰੂ ਅਮਰਦਾਸ ਬਿਰਤਾਂਤ। ਰਚਜੋ ਛੰਦ ਸੁੰਦਰ ਬਿਖੈ ਸੁਨਜੋ ਪਠਜੋ ਜਿਸ ਭਾਂਤਿ ॥ ੧੪ ॥ [ਰਾ ੨ ਅੰਸੂ ੧

ਪੁਨਾ:—ਮੈਂ ਸੁਨੀ ਜਿਤਕ ਸਿਖ ਮੁਖ ਦੁਆਰ। ਅਰ ਲਿਖੀ ਪਠੀ ਜਹਿਂ ਕਹਿਂ ਉਦਾਰ।
ਸੋ ਸ੍ਰਬ ਬਨਾਇ ਛੰਦਨ ਮਝਾਰ। ਅਬ ਕਰਹੁ ਨਿਰੂਪਣ ਰੀਤਿ ਚਾਰੁ। [ਰਾਸ ੧-੨੬-੨

ਸੋ ਸਪਸ਼ਟ ਹੋ ਗਿਆ ਕਿ ਆਪ ਸੁਣਕੇ ਤੇ ਹੋਰਨਾਂ ਗ੍ਰੰਥਾਂ ਵਿਚ ਪੜ੍ਹਕੇ ਲਿਖ ਰਹੇ ਹਨ ਫਿਰ ਇਹ ਵੀ ਪਤਾ ਲਗਦਾ ਹੈ ਕਿ ਜਣੇਖਣੇ ਦੀ ਗਲ ਸੁਣ ਕੇ ਨਹੀਂ ਸਨ ਲਿਖ ਲੈਂਦੇ। ਸ੍ਰੇਸ਼ਟ ਪੁਰਖਾਂ ਤੋਂ ਸੁਣਕੇ ਲਿਖਦੇ ਸਨ, ਜੈਸਾ ਕਿ ਲਿਖਦੇ ਹਨ:—

ਕੁਛ ਪ੍ਰਸੰਗ ਆਗੇ ਇਸ ਕਹੋਂ। ਜਿਸ ਬਿਧਿ ਸੁਨਿ ਸੰਤਨ ਤੇ ਲਹੋਂ ॥੫੮॥ [ਰ ੯ ਅੰ ੬੦

ਭਾਵੇਹ ਕਿ ਸੰਤਾਂ ਤੋਂ ਸੁਣਕੇ ਲਿਖਦਾਹਾਂ। ਸੰਤ ਸ਼ਾਂਤ ਚਿਤ ਸ੍ਰੇਸ਼ਟ ਪੁਰਖ ਨੂੰ ਕਹਿੰਦੇ ਹਨ।

ਪੁਨਾ:—ਜੇਤਿਕ ਸੁਨੀ ਲਿਖੀ ਪਠਿ ਸਾਰੀ। [ਰਾ: ੯ ਅੰਸੂ ੬੦ ਅੰਗ ੫੦

੬. ਇਹ ਵੀ ਥਹੁ ਪੈਂਦਾ ਹੈ ਕਿ ਕੁਛ ਪ੍ਰਸੰਗ ਆਪ ਜੀ ਨੇ ਜ਼ਿਕਰ ਕੀਤੇ ਸੱਜਣਾਂ ਦੇ ਵੰਸ਼ਜਾਂ ਪਾਸੋਂ ਵੀ ਲਏ ਹਨ। ਜੈਸਾ ਕਿ ਬੁੱਧੂ ਸ਼ਾਹ ਦੇ ਪ੍ਰਸੰਗ ਵਿਚ ਦੱਸਦੇ ਹਨ:—

ਸੰਮਤ ਬੀਤੇ ਆਇ ਸੋ ਹਮਕੋ ਦਰਸ ਦਿਖਾਇ। ਬੁੱਧੂ ਸ਼ਾਹ ਪ੍ਰਸੰਗ ਕੋ ਭਾਖਜੋ ਸਕਲ ਬਨਾਇ* ॥ ੫੬ ॥ [ਰ. ੨ ਅੰਸੂ ੪੨

੭ ਬਚਿੱਤ੍ਰ ਨਾਟਕ—ਹੁਣ ਜੇ ਹੋਰ ਸੋਮੇ ਲੱਭੀਏ ਤਾਂ ਗਹੁ ਨਾਲ ਪਾਠ ਕਰਨ ਤੋਂ ਸੰਭਾਵਿਤ ਹੋ ਜਾਂਦੇ ਹਨ, ਜੈਸਾ ਕਿ ਦਸਮੇ ਪਾਤਸ਼ਾਹ ਜੀ ਦੀ ਰਚਿਤ ਬਾਣੀ, ਖਾਸ ਕਰ ਬਚਿੱਤ੍ਰ ਨਾਟਕ। ਪਹਿਲੇ ਜੰਗਾਂ ਦੇ ਹਾਲ ਜੋਸੇ ਸ਼ਤਿਗੁਰਾਂ ਨੇ ਦਿੱਤੇ ਹਨ, ਵੈਸੇ ਹੀ ਆਪ ਦੇ ਹਨ। ਦੁਹਾਂ ਦੇ ਪਾਠ ਤੋਂ ਸਹੀ ਹੋ ਜਾਂਦਾ ਹੈ ਕਿ ਕਵੀ ਜੀ ਨੇ ਗੁਰੂ ਜੀ ਦੇ ਸ੍ਰਖੀ

*ਸਾਰੇ ਪ੍ਰਮਾਣ ਲਈ ਦੇਖੋ ਪੰਨਾ ੧੫੨।

ਲਿਖੇ ਹਾਲਾਤ ਨੂੰ ਸਭ ਤੋਂ ਵਧੇਰੇ ਪ੍ਰਮਾਣੀਕ ਜਾਣਕੇ ਉਨ੍ਹਾਂ ਦੀ ਪੈਰਵੀ ਕੀਤੀ ਹੈ। ਹੋਰ ਥੋਂ ਬੀ ਆਪ ਨੇ ਹਾਲ ਲਏ ਹਨ, ਪਰ ਗੁਰੂ ਰਚਨਾਂ ਨੂੰ ਬੀ ਪੜ੍ਹਿਆ ਹੈ। ਹੇਠ ਦਿੱਤੀਆਂ ਵੰਨਗੀਆਂ ਤੋਂ ਪਤਾ ਲਗ ਜਾਏਗਾ ਕਿ ਕੀਕੂੰ ਆਪ ਗੁਰੂ ਜੀ ਦੇ ਦੱਸੇ ਹਾਲਾਤ ਲੈ ਰਹੇ ਹਨ, ਨਾਦੌਣ ਯੁੱਧ ਵਿਚ ਸ੍ਰੀ ਗੁਰੂ ਜੀ ਆਪ ਇਕ ਰਾਜੇ ਪਰ ਨਿਸ਼ਾਨੇ ਬੇਠਣੇ ਤੇ ਐਉ ਲਿਖਦੇ ਹਨ:—

ਤਵੈ ਕੀਟ ਤੇ ਲੌ ਤੁਫੰਗੰ ਸੰਭਾਰੇ ॥ ਹ੍ਰਿਦੇ ਏਕ ਰਾਵੰਤ ਕੇ ਤੱਕਿ ਮਾਰੇ ॥ ਗਿਰਜੋ ਝੂੰਮ ਭੂ ਮੈ ਕਰਜੋ ਜੁੱਧ ਸੁੱਧੰ। ਤਉ ਮਾਰਿ ਬੋਲਜੋ ਮਹਾਂ ਮਾਨਿ ਕ੍ਰੱਧੰ ॥ ੧੭ ॥ [ਬਚਿੱਤ੍ਰ ਨਾਟਕ

ਇਸੇ ਵਾਕਿਆ ਨੂੰ ਕਵੀ ਜੀ ਐਉਂ ਲਿਖਦੇ ਹਨ:—

ਗੁਰੂ ਸ਼ੁਯਕੈ ਏਗ ਤਜਾਗੀ ਤੁਫੰਗਾ। ਚਲੀ ਝੂੰਕ ਗੋਰੀ ਲਗੀ ਜਾਇ ਅੰਗਾ ॥ ੩੫ ॥ ਗਿਰਜੋ ਭੂਮ ਬੀਚੰ ਮਹਾ ਰੋਸ ਰਾਚਾ। ਹ੍ਰਿਦੇ ਫੇਰ ਡਾਰਜੋ ਨਹੀਂ ਪਾਨਿ ਜਾਚਾ ॥ ੩੬ ॥ .....ਮਰਜੋ ਮਾਰ ਮਾਰੰ ਬਕੰਤੰ ਸਰੋਸੰ। [ਗੁ: ਪ੍ਰ: ਸੂ: ਰੁਤ: ੨ ਅਧ੍ਯ ੪੧

ਪੁਨਾ ਸ੍ਰੀ ਗੁਰੂ ਜੀ ਲਿਖਦੇ ਹਨ:—ਤਜਿਯੋ ਤੁਪਕੰ ਬਾਨ ਪਾਨੰ ਸੰਭਾਰੇ ॥ ਚਤੁਰ ਬਾਨਯੰ ਲੈ ਸੁ ਸੱਬਿਯੰ ਪ੍ਰਹਾਰੇ। ਤ੍ਰਿਤਿਯੋ ਬਾਣ ਲੈ ਬਾਂਮ ਪਾਣੰ ਚਲਾਏ। [ਬਚਿੱਤ੍ਰ ਨਾਟਕ

ਇਸੇ ਵਾਕਿਆ ਨੂੰ ਕਵੀ ਜੀ ਐਉਂ ਲਿਖਦੇ ਹਨ:—

ਦੀਨ ਤੁਫੰਗ ਸੁ ਦਾਸ ਕੋ ਗਰਜੇ ਸ੍ਰੀ ਰਣ ਸਿੰਘ..... । ਧਰ ਚਾਂਪ ਹਾਥ ਹਯ ਕੋ ਫੰਧਾਇ..... । ਇਮ ਚਾਰ ਬਾਨ ਦਾਏਂ ਸੁ ਹਾਥ। ਬਿਚ ਸ਼ੱਤ੍ਰੂਨ ਮਾਰੇ ਕੋਪ ਸਾਥ। ਪੁਨ ਬਾਮ ਹਾਥ ਤੇ ਔਂਚਿ ਚਾਂਪ। ਬਿੱਦਜਾ ਪ੍ਰਬੀਨ ਧਨੁ ਬਾਨ ਆਪ ॥ ੭ ॥ ਛੋਰੇ ਖਤੰਗ ਭੁਟ ਅੰਗ ਭੇਗ। [ਰੁਤ ੨ ਅੰਸੁ ੪੨

ਇਸੇ ਜੁੱਧ ਵਿਚ ਅੱਗੇ ਜਾ ਕੇ ਗੁਰੂ ਜੀ ਦੇ ਤੀਰਾਂ ਕਰਕੇ ਵੈਰੀ ਵਾੜੇ ਵਿਚ ਜਾ ਵੜੇ:—ਤਿਨੈ ਖੇਦ ਕੈ ਬਾਰ ਕੈ ਬੀਚ ਡਾਰੈ। [ਬਚਿੱਤ੍ਰ ਨਾਟਕ

ਕਵੀ ਜੀ ਐਉਂ ਲਿਖਦੇ ਹਨ:—ਪ੍ਰਵਿਸ਼ਾਇ ਦੀਏ ਬਿਚ ਬਾਰਿ ਕ੍ਰੱਧ। [ਰੁ: ੨ ਅੰਸੁ ੪੨-੧੯

ਬਚਿੱਤ੍ਰ ਨਾਟਕ ਤੋਂ ਸਹਾਇਤਾ ਲੈਣ ਦੀ ਗਲ ਕਵੀ ਜੀ ਨੇ ਆਪਬੀ ਦੱਸੀ ਹੈ, ਭੰਗਾਣੀ ਜੁੱਧ ਵਿਚ ਕ੍ਰਿਪਾਲ ਮਹੰਤ ਦੇ ਕੁੱਤਕੇ ਨਾਲ ਹਯਾਤ ਖਾਂ ਦਾ ਸਿਰ ਫੁਟ ਜਾਣ ਪਰ ਬਚਿੱਤ੍ਰ ਨਾ: ਵਿਚ ਲਿਖਜਾ ਹੈ:—

ਕ੍ਰਿਪਾਲ ਕੋਪੀਅੰ ਕੱਤਕੋ ਸੰਭਾਰੀ ॥ ਹਠੀ ਖਾਨ ਹਯਾਤ ਕੋ ਸੀਸ ਝਾਰੀ ॥ ਉਠੀ ਛਿੱਛ ਇੱਛੰ ਕਢਾ ਮੋਝ ਜੋਰੰ ॥ ਮਨੋ ਮਾਖਨੰ ਮੱਟਕੀ ਕਾਨ੍ ਫੋਰੰ ॥ [ਬਚਿਤ੍ਰ ਨਾਟਕ

ਇਸ ਪਰ ਕਵੀ ਜੀ ਆਪ ਲਿਖਦੇ ਹਨ:—

ਕੁਤਕਾ ਬਲ ਸਾਥ ਸੰਭਾਰ ਲਯੋ। ਸਿਰ ਖਾਨ ਹਯਾਤ ਕੋ ਝਾਰ ਦਯੋ ॥ ੩੪ ॥ ਪਗ ਕੋ ਬਲ ਪਾਇ ਰਕਾਬਨ ਤੈ। ਉਛਰਜੋ ਕਛੁ ਊਚਹਿ ਆਸਨ ਪੈ। ਸਗਰੇ ਤਨ ਓਜ ਲਗਾਇ ਬਡੋ। ਕੁਤਕਾ ਜੁਗ ਹਾਥਨ ਸਾਥ ਛਡੋ ॥ ੩੫ ॥ ਇਸ ਭਾਂਤਿ ਲਗਾਜੋ ਸਿਰ ਫੋਰ ਦਯੋ। ਨਿਕਸੀ ਮਿਝ ਸੋਤ ਸੁ ਮ੍ਰਿਤੁ ਭਯੋ। ਬਹੁ ਖੰਡ ਕਰੇ ਜਿਹ ਸੀਸਹਿੰ ਕੇ। ਸਭ ਦੇਖਤਿ ਹੈਂ ਗਿਰ ਈਸ਼ਹਿੰ ਕੇ ॥ ੩੬ ॥ ਗੁਰ ਸ੍ਰੀ ਮੁਖ ਤੇ ਉਪਮਾ ਸੁ ਭਨੀ। ਦਧਿ ਕੀ ਮਟਕੀ ਜਨੁ ਸ਼ਜਾਮ ਹਨੀ। [ਰੁ: ੨ ਅੰਸੁ ੨੭

ਇਸ ਤੋਂ ਅੱਗੇ ਕਵੀ ਜੀ ਬਚਿੱਤ੍ਰ ਨਾਟਕ ਦੀ ਇਬਾਰਤ ਆਪ ਦੇਂਦੇ ਹਨ ਜੋ ਉਪਰ ਅਸਾਂ ਦਿੱਤੀ ਹੈ 'ਕ੍ਰਿਪਾਲ ਕੋਪੀਅੰ ..... ਤੋਂ ..... ਮਟਕੀ ਕਾਨ੍ਹ ਫੋਰੰ' ਤਕ।

ਸ਼ਾਹਜ਼ਾਦੇ ਦੇ ਜੰਗ ਵਿਚ ਉਸਦਾ ਨਾਕਾਮ ਫਿਰਨਾ ਤੇ ਵਿਰੋ ਬਰਵੇ ਪਿੰਡ ਨੂੰ ਨਾਹੱਕ ਲੁੱਟ ਕੁੱਟ ਸੁੱਟਣ ਤੇ ਗੁਰੂ ਜੀ ਨੇ ਲਿਖਜਾ ਹੈ:–

ਤਵ ਬਲ ਈਹਾਂ ਨਾ ਪਰ ਸਕੇ ਬਰਵਾ ਹਨਾ ਰਸਾਯ ॥ ਸਾਲਨ ਰਸ ਜਿਮ
ਬਾਨੀਓ ਰੋਰਨ ਖਾਤ ਬਨਾਯ ॥ ੧੦ ॥ [ਭਵਿ: ਨਾ: ਧਿ: ੧੦

ਕਵੀ ਜੀ ਇਸੇ ਨੂੰ ਦੁਹਰਾਂਦੇ ਹਨ:–

ਜਥਾ ਬਾਨੀਓ ਮਾਸ ਕੋ ਨਾਂਹਿ ਖਾਵੇ। ਚਹੈ ਸ੍ਵਾਦ ਕੋ ਰੋਰ ਕੋ ਰਿੰਧ ਖਾਵੇ।
ਤਥਾ ਮੁਢ ਕੀਨੀ ਉਜਾਰਜੋ ਸੁ ਗ੍ਰਾਮੰ। ਲਹਜੋ ਅੰਨ ਆਦਿਕ ਜਿਤੀ ਸੋਜ ਧਾਮੰ ॥ ੭ ॥
[ਰੁ: ੨ ਅੰਸੁ ੪੭

੮. ਜ਼ਫਰਨਾਮਾ–ਚਮਕੌਰ ਯੁੱਧ ਦੇ ਔਰੰਗਜ਼ੇਬ ਨੂੰ ਖਤ ਲਿਖਣ ਬਾਬਤ ਕਵਿ ਜੀ ਨੇ ਜ਼ਫਰਨਾਮੇ ਵਿਚੋਂ ਹਾਲਾਤ ਲਏ ਹਨ। ਇਹ ਗੱਲ ਜ਼ਫਰਨਾਮੇ ਤੇ ਕਵੀ ਜੀ ਦੇ ਰੁਤ ੬ ਅੰਸੁ੩੪ ਤੋਂ ੪੧ ਤੇ ਰੁ: ੬ ਅੰਸੁ ੫੭ ਵਿਚ ਦਿੱਤੇ ਜ਼ਫਰਨਾਮੇ ਦੇ ਸਾਰੰਸ਼ ਤੋਂ ਸਾਫ ਸਹੀ ਹੋ ਜਾਂਦੀ ਹੈ।

੯. ਭਾਈ ਨੰਦ ਲਾਲ, ਗਜ਼ਲਾਂ–ਰਤ ਤਿੰਨ ਦੇ ਅੰਸੁ ੨੭ ਵਿਚ ਕਵੀ ਜੀ ਨੇ ਗੁਰੂ ਜੀ ਦੇ ਹੋਲੀ ਖੇਲਣ ਦੇ ਪ੍ਰਸੰਗ ਵਿਚ ਭਾਈ ਨੰਦ ਲਾਲ ਜੀ ਦੀ ਗਜ਼ਲ ਦਿੱਤੀ ਹੈ। ਸੋ ਭਾਈ ਨੰਦ ਲਾਲ ਜੀ ਦੀ ਬਾਣੀ ਤੋਂ ਬੀ ਲਾਭ ਉਠਾਇਆ ਹੈ।

੧੦. ਅਪਣੀ ਇਤਿਹਾਸਿਕ ਢੂੰਡ ਵਿਚ ਕਵੀ ਜੀ ਨੇ ਭਾਈ ਗੁਰਦਾਸ ਦੀ ਬਾਣੀ ਵਿਚੋਂ ਬੀ ਇਤਿਹਾਸਕ ਮਦਦ ਲਈ ਹੈ। ਛੇਵੇਂ ਸਤਿਗੁਰਾਂ ਦੇ ਬੀਰ ਰਸੀ ਜੀਵਨ ਅਪਣੇ ਪੰਥ ਵਿਚ ਜਾਰੀ ਕਰਨੇ ਪਰ ਜੋ ਇਤਰਾਜ਼ ਉਸ ਵੇਲੇ ਲੋਕਾਂ ਨੇ ਕੀਤੇ ਓਹ ਭਾਈ ਗੁਰਦਾਸ ਜੀ ਨੇ ਅਪਣੀ ਵਾਰ ੨੬ ਪਉੜੀ ੨੪ ਵਿਚ ਦਿੱਤੇ ਹਨ। ਕਵੀ ਜੀ ਓਹ ਪਉੜੀ ਰਾਸ ੫ ਅੰਸੁ ੬੫ ਵਿਚ ਦੇਂਦੇ ਹਨ ਤੇ ਉਸਦੇ ਮੁੱਢ ਵਿਚ ਐਉਂ ਲਿਖਦੇ ਹਨ:–

ਸੁਨਿ ਗੁਰਦਾਸ ਕਹੀ ਨਿਜ ਬਾਨੀ। ਇਕਿ ਪਉੜੀ ਵਿਚਿ ਵਾਰ ਵਖਾਨੀ।

ਅਗੇ ਫਿਰ ਪਉੜੀ ਦਿੱਤੀ ਹੈ, 'ਧਰਮ ਸਾਲੁ ਕਰਿ ਬਹੀਦਾ ਇੱਕਤ ਥਾਉਂ ਨ ਟਿਕੇ ਟਿਕਾਇਆ'। ਜੋ ਜਵਾਬ ਭਾਈ ਗੁਰਦਾਸ ਜੀ ਨੇ ਮੁਅਤ੍ਰਿਜ਼ਾਂ ਨੂੰ ਤਦੋਂ ਦਿੱਤਾ ਸੀ ਸੋ ਉਨ੍ਹਾਂ ਨੇ ਇਸ ਪਉੜੀ ਦੇ ਅਖੀਰ ਦੀ ਸਤਰ ਵਿਚ ਦਿੱਤਾ ਹੈ, ਤੇ ਹੋਰ ਖਿਆਲ ਇਸ ਸਮੇਂ ਜੋ ਆਪ ਨੇ ਦਿੱਤੇ ਸਨ ਸੋ ਵਾਰ ੨੪ ਪਉੜੀ ੨੧ ਤੇ ੨੪ ਵਿਚ ਹਨ। ਫਿਰ ਕਵੀ ਜੀ ਨੇ ਕਬਿੱਤ ਸਵੱਯੇ ਭੀ ਭਾਈ ਗੁਰਦਾਸ ਜੀ ਦੇ ਵਰਤੇ ਹਨ, ਜੈਸੇ ਕਿ ਰਾਸ ੭ ਅੰਸੁ ੪ ਅੰਕ ੬੧ ਪਰ ਅਸਾਂ ਨੇ ਕਵੀ ਜੀ ਦੇ ਸ੍ਰਯੇ ਦੇ ਹੇਠਾਂ 'ਗਾਇ ਸੁਤ ਜੈਸੇ ਮਿਲ ਮਾਤ ਮਨ ਚਾਹਿ ਐਸ ਕੂਦ ਬਿਲਲਾਇ ਗਰ ਬੰਧਨ ਬਸਾਇ ਨਾ' ਦੇਕੇ ਦੱਸਿਆ ਹੈ ਕਿ ਇਹ ਭਾਈ ਗੁਰਦਾਸ ਜੀ ਦੇ ਸਵੈਯੇ ਦਾ ਅਨੁਵਾਦ ਹੈ ਜੋ ਐਉਂ ਟਰਦਾ ਹੈ:–'ਜੈਸੇ ਬਛੁਰਾ ਬਿਲਲਾਤ ਮਾਤ ਮਿਲਬੇ ਕਉ ਬੰਧਨ ਕੇ ਬਸਿ ਕਛੂ ਬਸ ਨ ਬਸਾਤ ਹੈ' ॥ ੫੨੦ ॥

੧੧. ਅਬਦੁਲ ਨੱਬਾ–ਰਾਸ ੮, ਅੰਸੁ ੪੯, ਅੰਕ ੧੦ ਵਿਚ ਕਵੀ ਜੀ ਦੱਸਦੇ ਹਨ ਕਿ ਛੇਵੇਂ ਗੁਰੂ ਸਾਹਿਬਾਂ ਦੇ ਜੁੱਧਾਂ ਦੇ ਹਾਲ ਢਾਡੀ ਅਬਦੁਲ ਨੱਬੇ ਨੇ ਵਾਰ ਬਣਾਕੇ ਰਚੇ, ਗੁਰੂ ਜੀ

ਦੀਆਂ ਸੰਗਤਾਂ ਵਿਚ ਇਸਦੇ ਗਾਉਣ ਜੀ ਆਗਿਆ ਹੋਈ। ਢਾਡੀ ਨੂੰ ਦਾਨ ਸਨਮਾਨ ਬਹੁਤ ਮਿਲਿਆ ਸੀ। ਇਸ ਤੋਂ ਪਤਾ ਲਗਦਾ ਹੈ ਕਿ ਕਵੀ ਜੀ ਦੇ ਵਕਤ ਤਕ ਇਹ ਵਾਰ ਪ੍ਰਚਲਤ ਸੀ ਤੇ ਕਵੀ ਜੀ ਨੂੰ ਪ੍ਰਾਪਤ ਹੋਈ ਹੈ*।

੧੨. ਮਹਿੰਮਾ ਪ੍ਰਕਾਸ਼ [ਸਰੂਪ ਦਾਸ]—ਫਿਰ ਸਾਨੂੰ ਮੁਕਾਬਲੇ ਕਰਨ ਤੋਂ ਕੁਛ ਪਤਾ ਚਲਦਾ ਹੈ ਕਿ ਕਵੀ ਜੀ ਦੇ ਪਾਸ ਇਹ ਗ੍ਰੰਥ ਬੀ ਹੈਸੀ ਤੇ ਆਪ ਨੇ ਉਸ ਤੋਂ ਲਾਭ ਉਠਾਇਆ ਹੈ। ਪ੍ਰਸੰਗਾਂ ਦੇ ਪੜ੍ਹਨ ਤੋਂ ਤਾਂ ਵਿਦਤ ਹੋ ਜਾਂਦਾ ਹੈ ਕਿ ਫਲਾਣਾ ਪ੍ਰਸੰਗ ਮਹਿੰਮਾ ਪ੍ਰਕਾਸ਼ ਤੋਂ ਲਿਆ ਗਿਆ ਹੈ। ਪਰ ਪੂਰੀ ਤਸੱਲੀ ਗ੍ਰੰਥ ਦੇ ਕਵੀ ਜੀ ਪਾਸ ਹੋਣ ਦੀ ਉਸ ਵੇਲੇ ਹੋ ਜਾਂਦੀ ਹੈ ਕਿ ਜਦੋਂ ਪਾਠ ਨੇੜੇ ਨੇੜੇ ਹੋਕੇ ਯਾ ਹੂਬਹੂ ਮਿਲ ਜਾਣ। ਕਿਉਂਕਿ ਮਹਿੰਮਾ ਪ੍ਰਕਾਸ਼ ੧੮੩੦-੩੩ ਦੇ ਲਾਗੇ ਦੀ ਲਿਖਤਿ ਹੈ ਤੇ ਗੁ: ਪ੍ਰਤਾਪ ਸੂਰਜ ਮਗਰੋਂ ਦਾ ਹੈ ਸੋ ਕਵੀ ਜੀ ਨੇ ਇਸਨੂੰ ਵਰਤਿਆ ਸਿੱਧ ਹੈ। ਹੂਬਹੂ ਪਾਠ ਦੇਖਕੇ ਇਹ ਉਪਾਲੰਭ ਸੋਚਣਾ ਨਹੀਂ ਚਾਹੀਏ ਕਿ ਉਨ੍ਹਾਂ ਨੇ ਨਕਲ ਕੀਤੀ ਤੇ ਪਤਾ ਨਹੀਂ ਦਿੱਤਾ। ਉਸ ਸਮੇਂ ਅਜੇ ਇਹ ਰਿਵਾਜ ਨਹੀਂ ਸੀ, ਵਰਨਾ ਕਵੀ ਜੀ ਨੂੰ ਕੋਈ ਕਵਿਤਾ ਰਚਣ ਵਿਚ ਕਮੀ ਨਹੀਂ ਸੀ, ਸੰਕੋਚ ਨਹੀਂ ਸੀ ਤੇ ਨਾਂ ਹੀ ਇਸ ਗ੍ਰੰਥ ਦੀ ਕਾਵਜਰਚਨਾ ਉਨ੍ਹਾਂ ਤੋਂ ਵਿਸ਼ੇਸ਼ ਸੀ ਕਿ ਉਨ੍ਹਾਂ ਨੂੰ ਦੂਸਰੇ ਦੀ ਕਾਵਜ ਰਚਨਾਂ ਤੋਂ ਆਪ ਸ਼ੋਭਾ ਲੈਣ ਦੀ ਲੋੜ ਸੀ। ਇਕ ਇਹ ਗਲ ਬੀ ਹੈ ਕਿ ਜੋ ਪਾਠ ਬਹੁਤ ਮਿਲਦੇ ਹਨ, ਉਨ੍ਹਾਂ ਵਿਚ ਆਪ ਨੇ ਕਈ ਵੇਰ ਅਸਲ ਪਾਠਾਂ ਨੂੰ ਸੁਧਾਰਿਆ ਤੇ ਚੰਗਿਆਂ ਕੀਤਾ ਹੈ। ਪ੍ਰਮਾਣ ਇਉਂ ਹਨ:—

ਮਹਿੰਮਾ ਪ੍ਰਕਾਸ਼ ਦੇ ਪਾਠ:—	ਗੁਰ ਪ੍ਰਤਾਪ ਸੂਰਜ ਗ੍ਰੰਥ ਦੇ ਪਾਠ:—
੧. ਆਰਫ ਕਾਮਲ ਵਲੀ ਵਲਾਇਤ। ਮਿਲੇ ਮਕਸੂਦ ਚਲੋ ਇਹ ਸਾਇਤ। [ਸਾਖੀ ੭੦ ਅੰਕ ੧	੧. ਆਰਫ ਕਾਮਲ ਵਲੀ ਵਿਲਾਇਤ। ਮਿਲ ਮਕਸੂਦ ਚਲਹੁ ਇਹ ਸਾਇਤ। [ਰਾ: ੧ ਅਸੂ ੧੦ ਅੰਕ ੫੦
੨. ਸਤਿਗੁਰ ਸੰਤ ਸੋ ਲਾਭ ਤ੍ਰਿਹ ਜੋ ਗੁਰਮੁਖ ਦ੍ਰਿੜ ਮਤ ਹੋਇ। ਮਨਮੁਖ ਚੰਚਲ ਜੋ ਕਰੇ ਸਿੱਖੀ ਉਲਟੀ ਸੋਇ ॥ ੨੦ ॥ ਮਹਿਮਾ ਸਤਿਗੁਰ ਬਚਨ ਕੀ ਦੇਖੋ ਪੁਨ ਪ੍ਰਮਾਨ। ਸਿਖ ਸੰਗਤਿ ਫਾਸੀ ਮਿਲੇ ਚੜ ਗਇਓ ਚੋਰ ਬਿਬਾਨ॥੨੧॥ [ਸਾਖੀ ੭੧	੨. ਗੁਰੂ ਸੰਤ ਤੇ ਲਾਭ ਤਿਹ ਗੁਰਮੁਖ ਦ੍ਰਿੜ ਮਤਿ ਜੋਇ। ਮਨਮੁਖ ਚੰਚਲ ਸਿੱਖ ਕੋ ਸਿੱਖੀ ਉਲਟੀ ਹੋਇ ॥ ੫੦ ॥ ਮਹਿੰਮਾ ਸਤਿਗੁਰ ਬਚਨ ਕੀ ਦੇਖਹੁ ਪੁੰਨ ਪ੍ਰਮਾਂਨ। ਬਿਮੁਖ ਭਜੇ ਸਿਖ ਫਾਂਸਿ ਤਿਸ ਤਸਕਰ ਸ੍ਵਰਗ ਮਹਾਨ ॥ ੫੧ ॥ [ਰਾ: ੧ ਅੰਸੂ ੧੩
੩. ਗੁਰ ਦਰਸ਼ਨ ਪਰਬ ਅਭੀਚ ਪੁੰਨਿ ਰੂਪ ਤੀਰਥ ਜਗਤ। ਤਾਂਕੋ ਜਨਮ ਨ ਮੀਚ ਜਿਨ ਸਤਿਗੁਰ ਦਰਸ਼ਨ ਪਰਸ ॥੧॥ [ਸਾਖੀ ੮੪	੩. ਦਰਸ਼ਨ ਪੁਰਬ ਅਭੀਚ ਪੁੰਨ ਰੂਪ ਤੀਰਥ ਗੁਰੂ। ਮਿਟਹਿ ਜਨਮ ਅਰ ਮੀਚ ਮਜਹਿੰ ਜੇ ਪ੍ਰੇਮੀ ਭਗਤਿ ॥ ੨ ॥ [ਰਾ: ੧ ਅੰਸੂ ੪੫

*ਇਹ ਵਾਰ ਭਾਈ ਕਰਮ ਸਿੰਘ ਜੀਨੂੰ ਕਿਸੇ ਢਾਡੀ ਨੇ ਸੁਣਾਈ ਸੀ ਪਰ ਉਹ ਲਿਖ ਨਾ ਸਕੇ ਤੇ ਢਾਡੀ ਚਲਾਣਾ ਕਰ ਗਿਆ। ਇਸ ਵਾਰ ਨੂੰ ਪ੍ਰਾਪਤ ਕਰਨੇ ਲਈ ਇਤਹਾਸ ਖੋਜੀਆਂ ਨੂੰ ਖੋਜ ਕਰਨੀ ਚਾਹੀਏ।

੪. ਧਰਮ ਧੁਰੰਧਰ ਸਤਿਗੁਰੂ ਕੀਨਾ ਪਰਉਪਕਾਰ। ਬਾਵਲੀ ਤੀਰਥ ਪ੍ਰਗਟ ਕਰ ਕੀਨਾ ਸਗਲ ਉਧਾਰ ॥ ੧ ॥ [ਸਾਖੀ ੯੦	੪. ਧਰਮ ਧੁਰੰਧਰ ਅਮਰ ਗੁਰ ਸਦਾ ਚਹਿਤ ਉਪਕਾਰ। ਰਚਿਬੇ ਤੀਰਥ ਬਾਵਲੀ ਸਿੱਖਜਨ ਹੇਤ ਉਧਾਰ ॥ ੧ ॥ [ਰਾ: ੧ ਅੰਸੂ ੫੧
੫. ਅਤ ਆਚਾਰੀ ਬੈਸਨੋ ਮਾਈ ਦਾਸ ਤਿਸੁ ਨਾਮੁ। ਕਰੇ ਧਿਆਨ ਸ੍ਰੀ ਕ੍ਰਿਸ਼ਨ ਕੋ ਹਿਰਦੇ ਭਗਤਿ ਨਿਹਕਾਮ ॥ ੧ ॥ [ਸਾਖੀ ੯੧	੫. ਅਤਿ ਆਚਾਰੀ ਵੈਸਨੋ ਮਾਈ ਦਾਸੁ ਸੁ ਨਾਮ। ਭਗਤਿ ਕਰਤ ਸ੍ਰੀ ਕ੍ਰਿਸ਼ਨ ਕੀ ਪ੍ਰੇਮ ਸਹਿਤ ਨਿਸ਼ਕਾਮ ॥ ੧ ॥ [ਰਾ: ੧ ਅੰਸੂ ੫੨
੬. ਕੀਨਾ ਬਖਸ਼ ਦਿਆਲ ਪੰਥ ਪ੍ਰਸਿੱਧ ਕਰਨੇ ਨਮਿਤ। ਹੋਵੈਂ ਸਿੱਖ ਨਿਹਾਲ ਪਾਰਬ੍ਰਹਮ ਗੁਰ ਦਰਸ ਕਰ ॥ ੨੧ ॥ [ਸਾਖੀ ੯੨	੬. ਬਖਸ਼ਿਸ਼ ਕਰਹਿਂ ਕ੍ਰਿਪਾਲ ਸਿੱਖੀ ਪੰਥ ਪ੍ਰਸਿੱਧ ਹਿਤ। ਸੇਵਕ ਹੋਤ ਨਿਹਾਲ ਪਾਰਬ੍ਰਹਮ ਗੁਰ ਪ੍ਰੇਮ ਚਿਤ ॥ ੪੫ ॥ [ਰਾਸ ੧ ਅੰਸੁ ਪਜ

੧੩. ਸੋ ਸਾਖੀ–ਪੰਜਵੀਂ ਰੁਤ ਪੜ੍ਹ ਕੇ ਤੇ ਨਾਲ ਸੋ ਸਾਖੀ ਪੜ੍ਹਕੇ ਕੋਈ ਸੰਸਾ ਨਹੀਂ ਰਹਿ ਜਾਂਦਾ ਕਿ ਇਹ ਪੁਸਤਕ ਕਵੀ ਜੀ ਪਾਸ ਸੀ। ਅਰਥਾਤ ਉਹ ਨੁਸਖਾ ਜੋ ਅਸਲੀ ਖਜਾਲ ਕੀਤਾ ਜਾ ਸਕਦਾ ਹੈ ਨਹੀਂ, ਪਰ ਉਹ ਜੋ ਪਿੱਛੋਂ ਆਖੇਪ ਕੀਤਾ ਗਿਆ ਸੀ, ਜਿਸ ਦੀਆਂ ਕਾਪੀਆਂ ਅਜ ਕਲ ਬੀ ਮਿਲਦੀਆਂ ਹਨ*। ਇਨ੍ਹਾਂ ਵਿਚ ਕਵੀ ਜੀ ਦੇ ਵਕਤ ਤੋਂ ਬਾਦ ਬੀ ਕੁਛ ਰਤੀ ਰਵਾਲ ਫਰਕ ਹੋਏ ਹਨ, ਪਰ ਆਮ ਤੌਰ ਤੇ ਪਾਠ ਲਗ ਪਗ ਉਹੋ ਹਨ। ਪੰਜਵੀਂ ਰੁਤ ਨੂੰ ਤਾਂ ਸੋ ਸਾਖੀ ਦਾ ਇਕ ਤਰ੍ਹਾਂ ਦਾ ਉਲਥਾ ਹੀ ਸਮਝਣਾ ਚਾਹੀਏ, ਉਂਵ ਰੁਤ ੩, ਚਾਰ ਤੇ ਛੇ ਵਿਚ ਬੀ ਸੋ ਸਾਖੀ ਦੇ ਪ੍ਰਸੰਗ ਹੈਨ, ਜਿਨ੍ਹਾਂ ਦੇ ਨੋਟ ਅਸਾਂ ਥਾਓਂ ਥਾਈਂ ਇਸ ਗ੍ਰੰਥ ਵਿਚ ਦੇ ਦਿੱਤੇ ਹਨ। ਇਥੇ ਸਬੂਤ ਮਾਤ੍ਰ ਕੁਛ ਪ੍ਰਮਾਣ ਓਹ ਦੇਂਦੇ ਹਾਂ ਜਿਨ੍ਹਾਂ ਨੂੰ ਵੇਖਕੇ ਤਸੱਲੀ ਹੋ ਜਾਏਗੀ ਕਿ ਇਹ ਪੋਥੀ ਜ਼ਰੂਰ ਉਨ੍ਹਾਂ ਪਾਸ ਸੀ:–

ਸੋ ਸਾਖੀ ਦੇ ਪਾਠ:–	ਗੁਰ ਪ੍ਰਤਾਪ ਸੂਰਜ ਗ੍ਰੰਥ ਦੇ ਪਾਠ:–
੧. ਅਧਿਕ ਭਲਾ ਰਜਪੂਤ ਕੁਲ ਜਿਨ੍ਹਾਂ ਜੰਮਣਾਂ ਸਤਰ। ਪਾਲਣ ਹਾਰਿਆਂ ਮਾਰਦੇ ਮੀਤ ਪੂਤ ਸਿਰ ਕਤਰ। ਤੇ ਇਸ ਤੋਂ ਅੱਗੇ ਤ੍ਰੈ ਦੋਹਰੇ ਹੋਰ। [ਸਾਖੀ ੩੯	੧. ਅਧਿਕ ਭਲਾ ਰਜਪੂਤ ਕੁਲ ਜਿਨ੍ਹਾਂ ਜੰਮਣਾ ਸਤਰ। ਪਾਲਣ ਹਾਰਿਆਂ ਮਾਰਿਕੈ ਪੂਤ ਮੀਤ ਸਿਰ ਕਤਰ ॥ ੧੦ ॥ ਇਸ ਤੋਂ ਅੱਗੇ ਅੰਕ ੧੩ ਤੱਕ। [ਰੁ: ਪ ਅੰਸੂ ੩
੨. ਸਾਰਾ, ਪਉਣਾ, ਦੂਜਾ ਗਉਣਾ। ਨਰ ਨਾਰੀ ਥੇ ਦੋਨੋਂ ਭਉਣਾ। ਕੁਛ ਖਾਧਾ ਕੁਛ ਲੈਕੇ ਸਉਣਾ। ਗੁਰੂ ਜੀ ਉਤਰ ਪਾਉ ਸਹੀ। [ਸਾਖੀ ੩੯	੨. ਸਾਰਾ, ਪਉਣਾ, ਦੂਜਾ ਗਉਣਾ। ਨਰ ਨਾਰੀ ਤੇ ਦੋਨੋਂ ਭਉਣਾ। ਕੁਛ ਖਾਧਾ ਕੁਛ ਲੈਕੇ ਸਉਣਾ। ਉਤਰ ਦੇਹੁ ਗੁਰੂ ਜੀ ਕਉਣਾ ॥੩੦॥ [ਰੁ: ਪ ਅੰਸੂ ਪ

*ਦੇਖੋ ਰੁਤ ੩ ਅੰਸੂ ੧੨ ਦੀ ਅੰਤਲੀ ਟੂਕ, ਤੇ ਇਸੇ ਜਿਲਦ ਦਾ ਪੰਨਾ ੧੩, ਤੇ ਪਪ।

੩. ਏਕ ਬੇਰ ਸ੍ਰੀ ਸਤਿਗੁਰੂ ਜੀ ਬੈਠੇ ਅਪਨੇ ਭਾਇ। ਕਥਾ ਭਈ ਤਹਾਂ ਪਾਂਡਵਨਿ ਪੰਡਿਤ ਭਾਰਤਿ ਆਇ ॥ ੧ ॥ ਅੱਗੇ ਸਾਰੀ ਸਾਖੀ [ਸਾਖੀ ੬੩

੪. ਧੜਾਨ ਧਰੈ ਜਿਹ ਕਾਰਨ ਸਾਧਕ ਸੋ ਜਗਡਾਸੀ ਮੋਖ ਪਛਾਨੋ। ਕਾਮਨ ਪੁੰਜ ਬਿਨਾਸ਼ ਕਰੈ ਹੀਅ ਸੋ ਤੁਮ ਸਾਧਿਕ ਅਮਲ ਸਿਰਾਨੋ। ਮੂਰਤ ਸੂਰਤ ਬਾਂਧ ਧਰੀ ਜਿਨ ਮੂੜਨ ਕੀ ਪਰਤੀਤ ਬਖਾਨੋ। ਮੇਰੇ ਸੋਈ ਜਨ ਸਿੱਖ ਸੁਸ਼ੀਲਨ ਧੜਾਨ ਅਕਾਲ ਕੇ ਬੀਚ ਸਮਾਨੋ ॥ ਤੇ ਅਗੋਂ ਸਾਰੀ ਸਾਖੀ। [ਸਾਖੀ ੬੭

੫. ਸੋਂਹ ਨ ਕਰੀਏ ਸਾਚ ਪਰ ਝੂਠਾਟਿਕੈ ਨ ਪਾਇ। ਸਾਚੀ ਜੋਨਿ ਪਰ ਭੁਗੈ ਝੂਠਾ ਕੈਸਾ ਥਾਇ। [ਸਾਖੀ ੩੭

੩. ਏਕ ਬਾਰ ਸ੍ਰੀ ਸਤਿਗੁਰੂ ਬੈਠੇ ਅਪਨੇ ਭਾਇ। ਕਥਾ ਭਈ ਤਹਿੰ ਪਾਂਡਵਨ ਪੰਡਿਤ ਭਾਰਤ ਆਇ ॥ ੧ ॥ ਅੰਕ ੩੧ ਤੱਕ ਸਾਰਾ ਉਤਾਰਾ ਹੈ ੬੩ਵੀਂ ਸਾਖੀ ਦਾ। [ਰੁ: ਪ ਅੰਸੂ ੧੦

੪. ਧੜਾਨ ਧਰੈ ਜਿਹ ਕਾਰਨ ਸਾਧਕ ਸੋ ਜਗਡਾ-ਸਹਿ ਮੋਖ ਪਛਾਨੋ। ਕਾਮਨਾ ਪੁੰਜ ਬਿਨਾਸ਼ ਕਰੈ ਹਿਯ ਸੋ ਤੁਮ ਸਾਧਿਕ ਅਮਲ ਸਿਰਾਨੋ। ਮੂਰਤ ਸੂਰਤ ਬੰਧ ਧਰੀ ਜਿਨ ਮੂੜ੍ਹਨ ਕੀ ਪਰਤੀਤ ਬਖਾਨੋ। ਮੇਰੋ ਸੋਈ ਜਨ ਸਿੱਖ ਸੁਸ਼ੀਲ ਹੈ ਧੜਾਨ ਅਕਾਲ ਕੇ ਬੀਚ ਸਮਾਨੋ ॥ ੬੬॥ ਤੇ ਅੱਗੋਂ ਅੰਕ ੫੯ ਤਕ[ਰੁ:ਪਅੰਸੂ੧੦

੫. ਸਪਥ ਨ ਕਰਿ ਗੁਰ ਸਾਚ ਪਰ ਝੂਠਾ ਟਿਕੈ ਨ ਪਾਇ। ਸਾਚਾ ਜੋਨੀ ਪਰ ਭੁਗੈ ਕੂਰੇ ਕੈਸਾ ਥਾਇ ॥ ੪੪ ॥ [ਰੁ: ਪ ਅੰਸੂ ੧੧

੧੪. ਵਾਰਤਿਕ ਮਹਿਮਾ ਪ੍ਰਕਾਸ਼--
੧੫. ਪਰਚੀਆਂ ਸੇਵਾਦਾਸ ਉਦਾਸੀ--

ਵਾਰਤਿਕ ਮਹਿਮਾ ਪ੍ਰਕਾਸ਼ ਤੇ ਪਰਚੀਆਂ ਸੇਵਾ ਦਾਸ ਲਗ ਪਗ ਇਕੋ ਹੀ ਹਨ। ਇਨ੍ਹਾਂ ਵਿਚ ਦੀਆਂ ਸਾਖੀਆਂ ਲਗ ਪਗ ਗੁਰ ਪ੍ਰਤਾਪ ਸੂਰਜ ਵਿਚ ਹੈਨ। ਪਤਾ ਨਹੀਂ ਕਿ ਕਵੀ ਜੀ ਨੇ ਇਨ੍ਹਾਂ ਵਿਚੋਂ ਕਿਸ ਵਿਚੋਂ ਪ੍ਰਸੰਗ ਲਏ ਹਨ ਜਾ ਦੁਏ ਹੀ ਆਪ ਪਾਸ ਹੈਸਨ।

੧੬. ਵਿਦਜਾ ਧਰ-ਦਸਮੇ ਗੁਰੂ ਜੀ ਦੇ ਹਜ਼ੂਰ ਜੋ ਕਵੀਆਂ ਦੀ ਰਚਨਾ ਹੁੰਦੀ ਸੀ ਉਹ ਬ੍ਰੀਕ ਲਿੱਖਤ ਪਰ ਲਿਖੀ ਜਾ ਕੇ ਬੀ ਇਸਦਾ ਤੋਲ ਨੇ ਮਣ ਹੋਇਆ। ਇਸ ਦਾ ਨਾਂਵ ਵਿਦਜਾਧਰ ਜਾ ਵਿਦਜਾ ਸਾਗਰ ਧਰਿਆ ਗਿਆ। ਅਨੰਦ ਪੁਰ ਦੀ ਲੁੱਟ ਵੇਲੇ ਇਹ ਗ੍ਰੰਥ ਬੀ ਬਰਬਾਦ ਹੋ ਗਿਆ। ਕਵੀ ਜੀ ਦੱਸਦੇ ਹਨ ਕਿ ੬੨ ਪੱਤਰੇ ਇਸ ਗ੍ਰੰਥ ਦੇ ਕਿਵੇਂ ਅਨੰਦਪੁਰ ਰਹਿ ਗਏ ਸਨ। ਉਨ੍ਹਾਂ ਵਿਚੋਂ ਗੁਰੂ ਜਸ ਦੇ ਛੰਦ ਲੈਕੇ ਕਵੀ ਜੀ ਨੇ ਰੁਤ ਪ ਅੰਸੂ ਪ੧-ਪ੨ ਵਿਚ ਦਿੱਤੇ ਹਨ ਤੇ ਉਪਰਲੀ ਕਥਾ ਨਾਲ ਦਿੱਤੀ ਹੈ।

੧੭. ਗੁਰ ਬਿਲਾਸ ਪਾਤਸ਼ਾਹੀ ੬--ਇਹ ਗ੍ਰੰਥ ਅਪਣੇ ਵਿਚ ਦਿੱਤੇ ਸੰਮਤ ਤੋਂ ੧੭੭੫ ਦਾ ਲਿਖਜਾ ਹੈ, ਉਥਾਨਕਾ ਇਹ ਹੈ ਕਿ 'ਗੁਰੂ ਨਾਨਕ ਸਰ' (ਜੋ ਲਹਿੰਦੇ ਵਿਚ ਹੈ) ਓਥੇ ਭਾਈ ਭਗਤ ਸਿੰਘ ਸਿੱਖ ਸੀ, ਭਾਈ ਮਨੀ ਸਿੰਘ ਨੇ ਓਥੇ ਜਾਕੇ ਉਨ੍ਹਾਂ ਨੂੰ ਛੇਵੇਂ ਗੁਰਾਂ ਦੀ ਕਥਾ ਸੁਣਾਈ ਹੈ, ਤੇ ਉਥੋਂ ਜੋ ਹੋਰ ਸ਼ੋਤੇ ਸਨ ਉਨ੍ਹਾਂ ਵਿਚੋਂ ਧਰਮ ਸਿੰਘ ਨੇ ਸੁਣੀ ਤੇ ਗ੍ਰੰਥ ਕਰਤਾ ਨੇ ਧਰਮ ਸਿੰਘ ਤੋਂ ਸੁਣੀ ਤੇ ੧੭੭੫ ਵਿਚ ਲਿਖ ਕੇ ਮੁਕਾ ਲਈ। ਭਾਈ ਮਨੀ ਸਿੰਘ ਜੀ ੧੭੬੨-੬੩ ਤੋਂ ੧੭੭੮ ਤੱਕ ਦਿੱਲੀ ਵਿਚ ਮਾਤਾ ਸੁੰਦਰੀ ਜੀ ਦੀ ਸੇਵਾ ਵਿਚ ਰਹੇ ਹਨ। ੧੭੭੮ ਵਿਚ ਮਾਤਾ ਜੀ ਨੇ ਆਪ ਨੂੰ ਅੰਮ੍ਰਿਤਸਰ ਘੱਲਿਆ ਲਿਖਿਆ ਮਿਲਦਾ ਹੈ।

ਭਾਈ ਕਰਮ ਸਿੰਘ ਜੀ ਲਿਖਦੇ ਹਨ ਕਿ ਗੁਰੂ ਸਰ ਵਿਚ ਜੋ ਗੁਰ ਬਿਲਾਸ ਮੈਂ ਡਿੱਠਾ ਹੈ ਪ੍ਰਚਲਿਤ ਨਾਲੋਂ ਉਹ ਵੱਖਰੀ ਸ਼ੈ ਸੀ। ਅਸੀਂ ਪਿਛੇ ਸਫੇ ੨੨ ਪਰ ਦੱਸ ਆਏ

ਹਾਂ ਕਿ ਇਹ ਸ਼ੈ ਹੁਣ ਉਥੇ ਨਹੀਂ ਮਿਲਦੀ। ਛੇਵੇਂ ਸਤਿਗੁਰਾਂ ਦਾ ਹਾਲ ਪੜ੍ਹਕੇ ਸੰਭਾਵਨਾ ਹੁੰਦੀ ਹੈ ਕਿ ਗੁਰੂ ਸਰ ਵਾਲਾ ਅਸਲੀ ਗੁਰਬਿਲਾਸ ਕਵੀ ਜੀ ਦੀ ਨਜ਼ਰੋਂ ਲੰਘਿਆ ਹੋਣਾ ਹੈ। ਇਹ ਵੀ ਦੱਸਦੇ ਹਨ ਕਿ ਪ੍ਰਵਿਰਤ ਗੁਰਬਿਲਾਸ ਦੇ ਅਕਾਲ ਬੁੰਗੀਏ ਭਾਈ ਗੁਰਮੁਖ ਸਿੰਘ ਤੇ ਭਾਈ ਦਰਬਾਰਾ ਸਿੰਘ ਚੌਕੀ ਵਾਲੇ ਰਚਨਹਾਰ ਹਨ। ਏਹ ਗੁਰੂ ਸਰੋਂ ਅਸਲੀ ਗੁਰਬਿਲਾਸ ਪੜ੍ਹ ਆਏ ਹੋਣ ਤਾਂ ਅਚਰਜ ਨਹੀਂ। ਇਹ ਹੁਣ ਵਾਲਾ ਗੁਰਬਿਲਾਸ ਮਹਾਰਾਜਾ ਸ਼ੇਰ ਸਿੰਘ ਦੇ ਰਾਜ ਵਿਚ ਮੁੱਕਾ ਹੈ। ਮਹਾਰਾਜਾ ਸ਼ੇਰ ਸਿੰਘ ਦਾ ਦੇਹਾਂਤ ਅੱਸੂ ੧੯੦੦ ਵਿਚ ਹੋਇਆ। ਇਹ ਉਹ ਸਮਾਂ ਸੀ ਕਿ ਗੁਰ ਪ੍ਰਤਾਪ ਸੂਰਜ ਦੇ ਅੰਤਮ ਹਿੱਸੇ ਲਿਖੇ ਜਾ ਰਹੇ ਸੇ। ਛੇਵੇਂ ਗੁਰਾਂ ਦੇ ਹਾਲ ਲਿਖੇ ਜਾ ਚੁਕੇ ਸੇ, ਪ੍ਰਸਿੱਧੀ ਸਾਰੇ ਹੋ ਗਈ ਸੀ, ਲੋਕੀ ਸੁਣ ਸੁਣ ਕੇ ਆ ਆਕੇ ਦੱਸ ਰਹੇ ਸੇ। ਉਤਾਰੇ ਹੋ ਰਹੇ ਤੇ ਛੋਲ ਰਹੇ ਸੇ। ਸੋ ਇਹੋ ਠੀਕ ਜਾਪਦਾ ਹੈ ਕਿ ਇਹ ਗੁਰ ਬਿਲਾਸ ਗੁਰੂ ਸਰ ਵਾਲੇ ਤੋਂ ਤੇ ਸੂਰਜ ਪ੍ਰਕਾਸ਼ ਤੋਂ ਹੀ ਬਣਿਆ ਹੈ। ਤੇ ਕਵੀ ਜੀ ਨੇ ਤ੍ਰਾਲਬਨ ਪਹਿਲਾ ਗੁਰਬਿਲਾਸ ਵਾਚਿਆ ਹੈ। ਨਮੂਨੇ ਲਈ ਤੱਕੋ:—

ਗੁ: ਪ੍ਰ: ਸੂ: ਦਾ ਪਾਠ:—	ਗੁਰ ਬਿਲਾਸ ਦਾ ਪਾਠ:—
੧. ਚੰਦੂ ਨੂੰ ਕੜਛਾ ਵੱਜਣ ਤੇ— ਕੜਛਾ ਲੋਹ ਗਰਵ ਅਤਿ ਤਾਤੋ। ਲਗਯੋ ਦ੍ਰੁਸ਼ਟ ਕੇ ਉਦਰ ਬਿਘਾਤੋ। ਤੀਛਨ ਕੋਰ ਚਰਮ ਕੋ ਚੀਰਾ। ਮਨੋ ਚਹਤਿ ਮਿਸ ਅਸਤ ਸਰੀਰਾ। ਆਂਤ੍ਰੈਂ ਨਿਕਸ ਗਿਰੀ ਧਰ ਮਾਹੀ। ਪਰਯੋ ਧਰਾ ਮੁਖ ਹਾਇ ਸੁ ਪ੍ਰਾਹੀ। ਗਿਰਤਜੋ ਸੰਕਟ ਪਾਇ ਉਚਾਰਯੋ। ਹਰਿ ਗੁਬਿੰਦ ਮੋਹਿ ਅਵਗਤ ਮਾਰਯੋ। [ਰਾ: ਪ ਅੰਸੂ ੧੧ ਅੰਕ ੩੩	੧. ਇਸੇ ਮੌਕੇ ਤੇ— ਲਾਗਤ ਕੜਛੇ ਭੂਮ ਗਿਰਾਯੋ। ਆਂਦ੍ਰਾਂ ਨਿਕਸ ਤਬੈ ਤੜਫਾਯੋ। ਤੜਫਤਿ ਚੰਦੂ ਐਸ ਉਚਾਰਾ। ਹਰ ਗੁਬਿੰਦ ਮਮ ਅਵਗਤ ਮਾਰਾ। ਪ੍ਰ੯੧। [ਧਿਆ ੮
੨. ਮਿਹਰਬਾਨ ਕਹਿੰਦਾ ਹੈ ਕਿ ਗੁਰੂ ਹਰਗੋਬਿੰਦ ਜੀ ਨਾਲ ਸੁਲਹ ਨਹੀਂ ਕਰਨੀ— ਹਮ ਬੀ ਗਹੈਂ ਜਬ ਅਪਨੇ ਹਾਥ। ਕਰੈਂ ਮੇਲ ਤਬ ਸ਼ਸਤ੍ਰੂਨ ਸਾਥ ॥ ੧੧ ॥ [ਰਾ: ਪ ਅੰਸੂ ੧੩	੨. ਤਾਂਕੇ ਬਚਨ ਸੁਨਾਇ ਮਿਹਰਬਾਨ ਰਿਸ ਪਾਇਕੈ। ਸ਼ਸਤ੍ਰੂਨ ਸੁਲਹ ਕਰਾਇ ਬਾਤਨ ਮੇਲ ਨ ਹੋਇਗੋ ॥ਫ਼੧੭॥ [ਧਿ: ੯

ਇਸ ਪ੍ਰਕਾਰ ਦੇ ਕਈ ਪ੍ਰਮਾਣ ਹਨ ਜਿਨ੍ਹਾਂ ਤੋਂ ਸੰਭਾਵਿਤ ਹੁੰਦਾ ਹੈ ਕਿ ਗੁਰ ਬਿਲਾਸ ਦੇ ਲੇਖਕ ਨੇ ਗੁ: ਪ੍ਰ: ਸੂਰਜ ਪੜ੍ਹਿਆ ਸੁਣਿਆ ਹੋਇਆ ਸੀ ਤੇ ਉਸ ਪਾਸ ਅਸਲੀ ਗੁਰ ਬਿਲਾਸ ਦੀ ਨਕਲ ਬੀ ਹੈਸੀ*।

*ਭਾਈ ਕਰਮ ਸਿੰਘ ਜੀ ਨੇ ਲਿਖਿਆ ਹੈ:—'ਗੁਰ ਬਿਲਾਸ ਦੀ ਸਾਖੀ ਇਉਂ ਹੈ, ਕਿ ਅਕਾਲ ਫੂੰਗੇ ਸਾਹਿਬ ਦਾ ਇਕ ਪੁਜਾਰੀ ਇਨ੍ਹਾਂ ਗੁਰੂ ਸਰੀਆਂ ਦਾ ਰਿਸ਼ਤੇਦਾਰ ਸੀ, ਉਹ ਗੁਰ ਬਿਲਾਸ ਦੀ ਨਕਲ ਚੋਰਕੇ ਲੈ ਆਇਆ ਤੇ ਕੁਛ ਵਾਧਾ ਘਾਟਾ ਕਰਕੇ ਪ੍ਰਚਲਤ ਕਰ ਦਿਤਾ। ਅਜ ਕਲ ਦਾ ਛਪਿਆ ਹੋਇਆ ਗੁਰ ਬਿਲਾਸ ਉਹ ਅਸਲ ਗੁਰਬਿਲਾਸ ਨਹੀਂ ਜੋ ਗੁਰੂ ਸਰ ਹੈਸੀ'।

੧੮. ਗੁਰੂ ਵਿਲਾਸ ਪਾਤਿਸ਼ਾਹੀ ੧੦ ਭਾਈ ਸੁੱਖਾ ਸਿੰਘ ਕ੍ਰਿਤ:-ਇਹ ੧੮੫੪ ਦੇ ਲਗਪਗ ਅਨੰਦਪੁਰ ਵਿਚ ਲਿਖਯਾ ਗਿਆ ਸੀ। ਇਹ ਗ੍ਰੰਥ ਕਵੀ ਜੀ ਦੀ ਰਚਨਾ ਆਰੰਭ ਕਰਨ ਤੋਂ ਪਹਿਲੇ ਦਾ ਸੀ। ਜਦੋਂ ਇਹ ਗ੍ਰੰਥ ਬਣਿਆਂ ਤਦੋਂ ਕਵੀ ਜੀ ਦੀ ਉਮਰ ਨੌ ਦਸ ਬਰਸ ਦੀ ਸੀ। ਵਾਕਿਆਤ ਦੀ ਤਰਤੀਬ ਅਨੇਕ ਥਾਈਂ ਮਿਲਦੀ ਜੁਲਦੀ ਚਲਦੀ ਹੈ। ਖ਼ਯਾਲਾਤ ਬੀ ਅਕਸਰ ਥਾਈਂ ਥਹੁ ਦੇ ਜਾਂਦੇ ਹਨ ਕਿ ਕਵੀ ਜੀ ਨੇ ਇਹ ਗ੍ਰੰਥ ਪੜ੍ਹਿਆ ਹੈ। ਹੇਠ ਲਿਖੇ ਪ੍ਰਮਾਣ ਰਸਤਾ ਦੇਂਦੇ ਹਨ ਕਿ ਕਵੀ ਜੀ ਪਾਸ ਇਹ ਸ਼ੈ ਸੀ। ਇਹ ਪੁਸਤਕ ਬੀ ਅਪਣੇ ਰਚੇ ਜਾਣ ਦੇ ਵੇਲੇ ਪੰਥ ਵਿਚ ਪ੍ਰਸਿੱਧ ਹੋ ਗਿਆ ਸੀ ਤੇ ਕਵੀ ਜੀ ਦੇ ਲਿਖਣ ਸਮੇਂ ਇਹ ਦੁਰਲਭ ਪੁਸਤਕ ਨਹੀਂ ਸੀ। ਦੁਹਾਂ ਦੇ ਪਾਠਾਂ ਦੇ ਟਾਕਰੇ ਲਈ ਦੇਖੋ ਅਗਲਾ ਨਕਸ਼ਾ:-

ਗੁਰ ਬਿਲਾਸ ਪਾ: ੧੦ ਦੇ ਪਾਠ।	ਗੁ: ਪ੍ਰ: ਸੂ: ਦੇ ਪਾਠ।
੧. ਮੱਯੇ ਚੱਯੇ ਦੇ ਪ੍ਰਸੰਗ ਦੇ ਆਦਿ ਵਿਚ- ਮੱਯਾ ਔਰ ਸੁ ਚੱਯਾ ਨਾਸ ਦੁਹਾਨ ਕੇ। ਦੋਨਹੁ ਬਡੇ ਧਨਾਢ ਸੁਥੀਚ ਜਹਾਨ ਕੇ। ਸਭ ਪੂਰਬ ਕੀ ਕਾਰ ਭੇਟ ਲੈ ਆਵਹੀਂ। ਹੋ ਤੁਛ ਮਾਤਰ ਕਛੂ ਦੇਤ ਸਰਬ ਨਿਜ ਖਾਵਹੀ।੯ ਪਟਣੇ ਕਾਂਸ਼ੀ ਗਾਜ਼ੀ ਪੁਰ ਮੈਂ ਜਾਨੀਯੇ। ਰਾਜ ਮਹਿਲ ਮੁੰਗੇਰ ਕਿਧੌਂ ਸੋ ਪ੍ਰਮਾਨੀਯੇ ਢਾਕੇ ਔ ਮਖਸੂਦਾਵਾਦ ਸੁ ਜਾਵਹੀ। ਹੋ ਸਰਬ ਬੰਗਾਲਾ ਕਾਰ ਭੇਟ ਲੈ ਆਵਹੀ।੧੦ [ਪੰਨਾ ੨੧੬	੧. ਉਸ ਪ੍ਰਸੰਗ ਦੇ ਆਦ ਦੇਸ਼ਾਂ ਦਾ ਵਰਣਨ- ਪੂਰਬ ਦਿਸ਼ ਮੈਂ ਨਗਰ ਬਿਸਾਲੇ। ਕਾਸ਼ੀ ਪਟਨਾ ਸਿਖ ਬਿਸਾਲੇ। ਗਾਜ਼ੀ ਪੁਰ ਢਾਕਾ ਮੁੰਘੇਰ। ਰਾਜ ਮਹਿਲ ਸਿਰਜ਼ਾ ਪੁਰ ਹੇਰ ॥੨॥ ਫਰਕਾਬਾਦ ਮਕਸੂਦਾ ਬਾਦ। ਬ੍ਰਹਮ ਪੁਤ੍ਰ ਬਡ ਨਦ ਤੇ ਆਦਿ"॥ ੩ ॥ ਦੈ ਮਸੰਦ ਉਤ ਤੇ ਧਨ ਲਯਾਵੈਂ। ਅਧਿਕ ਅਰਧ ਤੇ ਆਪ ਛਪਾਵੈਂ। ਕੁਛ ਅਰਪਹਿੰ ਸਤਿਗੁਰੂ ਖਜ਼ਾਨੇ। ਬਹੁ ਧਨ ਤੇ ਜਿਨ ਗਰਬ ਮਹਾਨੇ ॥ ੪ ॥ [ਗੁ: ੩ ਅੰਸੁ ੨੯
੨. ਬਜਰੂਰੜ ਮਾਰੀ ਦਾ ਹਾਲ ਲਿਖਦੇ ਹਨ:- ਢਾਹ ਸੁ ਸਾਢ ਮੰਦਾਨ ਕਰਯੋ ਗਦ ਖੱਗ ਗਹਯੋ ਵਹ ਮਾਰ ਗਿਰਾਯੋ। ਤਾਂ ਦਿਨ ਤੇ ਸਭ ਸੰਗਤ ਖੋਸਨ ਹੈ ਇਨ ਲੋਗਨ ਤ੍ਯਾਗ ਕਰਾਯੋ ॥ ੨੬ ॥ ਜਯੋ ਅਲਸੂਨ ਸੁ ਨੂਹ ਲੁਟਯੋ ਪ੍ਰਭੁ, ਤਯੋਂ ਬਜਰੂੜ ਕੀ ਛਾਰ ਉਡਾਈ। ਤਾਂ ਦਿਨ ਤੇ ਇਨ ਮਾਰਗ ਖੋਸਨ ਲੈ ਸਭ ਲੋਗਨ ਹੱਦ ਕਰਾਈ। [ਪੰਨਾ ੨੫੪	੨. ਜਹਿੰ ਕਹਿੰ ਸੁਧ ਪਸਰੀ ਭਾ ਜੰਗ। ਦੁਰਗ ਦੀਹ ਦਿਢ ਤਤਛਿਨ ਭੰਗ। ਤਬ ਤੇ ਡਰ ਧਰਿ ਗ੍ਰਾਮ ਬਿਸਾਲਾ। ਸੰਗਤ ਕੋ ਨ ਕਹੈਂ ਕਿਸ ਕਾਲਾ ॥੪॥".... ਪ੍ਰਥਮੇ ਆਲਸੂਨ ਕਹੁ ਮਾਰਾ। ਨੂਹ ਬਜਰੂੜ ਬਹੁਰ ਸੰਘਾਰਾ। ਜੋ ਅਬ ਸੰਗਤ ਕੋ ਕਰ ਆਵੈ। ਤਿਨ ਮਾਨਿੰਦ ਆਪ ਉਜਰਾਵੈ। ਡਰ ਧਰ ਮਗ ਲੂਟਤਿ ਕੋ ਨਾਹੀ ॥੭॥ [ਗੁ ੩ ਅੰਸੁ ੪੩
੩. ਦੇਵੀ ਪ੍ਰਸੰਗ ਵਿਚ ਸੰਗਤ ਦਾ ਆਉਣਾ, ਮਾਲੀ ਦਾ ਅੰਬ ਭੇਟ ਕਰਨਾ, ਤੀਰ ਨਾਲ ਸਵਾ ਕੋਹ ਤੇ ਨਿਸ਼ਾਨ ਲਗਾ ਕੇ ਅੰਬ ਲਗਾਉਣ ਪਰ:- ਪੁਨ ਬਤੀਆਂ ਤਿਨ ਯੋਂ ਸੁਨ ਪਾਈ ॥ ੫੦ ॥ ਉਪਰ ਹੈਂ ਸਤਿਗੁਰ ਮਹਾਂਰਾਜਾ।	੩. ਸੁਨਜੋ ਸਭਿਨਿ ਸਤਿਗੁਰ ਗਿਰ ਪਰ ਹੈਂ। ਜਗਦੰਬਾ ਕੋ ਪੂਜਨ ਕਰਿਹੈਂ ॥ ੧੯ ॥ ਸੁਨ ਸਤਿਗੁਰ ਨਿਜ ਧਨੁਖ ਸੰਭਾਰਾ। ਖੈਂਚਤ ਤਬਹਿ ਬਾਨ ਕੋ ਮਾਰਾ।

ਪੂਜਤਿ ਚੰਡਿ ਗਰੀਬ ਨਿਵਾਜਾ।....
ਸੁਨਜੋ ਜੋਂ ਅਵਤਾਰੀ। ਕਰੰ ਚਾਪ ਧਾਰੀ।
ਸਰੰ ਬੈਂਚ ਭਾਈ। ਦਯੋ ਜੋਂ ਚਲਾਈ ॥੫੬॥
ਸਵਾ ਕੋਸ ਥਾਨਾ। ਪਰਜੋ ਜਾਇ ਬਾਨਾ
ਗੁਰੂ ਜੀ ਸੁਨਾਈ। ਜਹਾਂ ਤੀਰ ਭਾਈ ॥ ੫੮ ॥
ਤਹੀਂ ਆਂਬ ਲਾਵੋ। ਤਲੇ ਥਗ ਜਾਵੋ।
ਸੁਨਜੋ ਬੀਰ ਧਾਏ। ਤਹੀਂ ਆਂਬ ਲਾਏ ॥੫੯॥
ਅਬੈ ਲਾਗ ਜਾਨਾ। ਦਿਪੈ ਤੋਨ ਥਾਨਾ ॥
[ਪੰਨਾ ੨੦੪

੪. ਕ੍ਰਿਪਾਲ ਦਾਸ ਉਦਾਸੀ ਮਹੰਤ ਦੇ ਚੇਲਿਆਂ ਦੇ ਨੱਸ ਜਾਣ ਤੇ, ਤੇ ਮਹੰਤ ਦੇ ਬੈਠੇ ਰਹਿਣ ਤੇ:—ਜੋ ਸਿਰ ਕਾਯਮ ਰਾਜਤਿ ਥਾਨੇ।
ਤਬ ਤਿਨ ਕਹੁ ਭਾਖਹੁ ਜਿਨ ਭਾਨੇ ॥ ੨੧੯ ॥
ਜੋ ਮਹੰਤ ਰਾਜਤਿ ਨਿਜ ਠੌਰੇ।
ਚਿਲਕਾ ਹੈ ਹੈਂ ਅਧਿਕ ਸੁ ਔਰੇ। [ਪੰਨਾ ੨੪੯

ਸਵਾ ਕੋਸ ਪਰ ਉਤਰਜੋ ਜਾਈ।
ਤਿਤ ਦਿਸ਼ ਤਿਸ ਕੋ ਦੀਨ ਬਤਾਈ ॥੨੬॥
ਸੇਵਕ ਲੇਕਰ ਸੰਗ ਸਿਧਾਏ।
ਗਡਜੋ ਤੀਰ ਜਿਹ ਬਾਨ ਦਿਖਾਏ।
ਤਹਾਂ ਅਰੋਪਨ ਕੀਨਸ ਮਾਲੀ।
ਪ੍ਰਤਿਪਾਲਾ ਪੁਨ ਭਈ ਬਿਸਾਲੀ ॥ ੨੭ ॥
ਅਬਲੋ ਖਰਜੋ ਸੁਨਜੋ ਹਮ ਜੋਇ।
ਨਹਿੰ ਲੋਚਨ ਤੇ ਦੇਖਜੋ ਸੋਇ।
[ਰੁ ੩ ਅੰਸੂ ੯

੪. ਜਬ ਲਗ ਹੈ ਜਿਸ ਕੋ ਸਿਰ ਕਾਯਮ।
ਜਗ ਜਾਨੈ ਤਬ ਲੌ ਜੰਗਾ ਚਾਯਮ।
ਰਹਜੋ ਮਹੰਤ ਜਿ ਬੀਰਨ ਛੋਰਾ।
ਚੇਲਾ ਬਨਹਿੰ ਆਨ ਗਨ ਔਰਾ।
[ਰੁ: ੨ ਅੰਸੂ ੨੩

---

੧੯. ਸ਼੍ਰੀ ਗੁਰੂ ਤੇਗਬਹਾਦਰ ਜੀ ਤੇ ਦਸਮੇਸ਼ ਜੀ ਦੇ ਮਾਲਵੇ ਦੇ ਸਫਰਾਂ ਵਾਲੀ ਸਾਖੀਆਂ ਦੀ ਪੋਥੀ-ਇਸਦੀਆਂ ਲਗਪਗ ਸਾਰੀਆਂ ਸਾਖੀਆਂ ਗੁਰ ਪ੍ਰਤਾਪ ਸੂਰਜ ਵਿਚ ਹੈਨ ਤੇ ਲਗ ਪਗ ਉਨ੍ਹਾਂ ਦੀ ਤਰਤੀਬ ਬੀ ਮਿਲਦੀ ਹੈ। ਜਿਸਤੋਂ ਪਤਾ ਲਗਦਾ ਹੈ ਕਿ ਇਹ ਪੁਸਤਕ ਬੀ ਕਵੀ ਜੀ ਪਾਸ ਹੈਸੀ। ਇਸ ਦਾ ਅੰਗ੍ਰੇਜ਼ੀ ਟੀਕਾ ਸਰ ਸ: ਅਤਰ ਸਿੰਘ ਨੇ ਕੀਤਾ ਸੀ। ਇਸ ਦੀ ਗੁਰਮੁਖੀ ਅਸਲ ਬੀ ਸਾਨੂੰ ਹੁਣ ਬਰਸਾਂ ਦੀ ਖੋਜ ਦੇ ਬਾਦ ਮਿਲ ਗਈ ਹੈ।

ਇਸ ਵਿਚ ਨੌਵੇਂ ਅਤੇ ਦਸਮੇ ਸਤਿਗੁਰੂ ਜੀ ਦੇ ਮਾਲਵੇ ਦੇ ਸਫਰ ਦੀਆਂ ਸਾਖੀਆਂ ਹਨ, ਰਚਨਾ ਮਾਲਵੇ ਦੀ ਹੀ ਹੈ, 'ਸੀ' ਦੀ ਥਾਵੇਂ 'ਥੀ', ਲਾਗੇ ਯਾ ਨੇੜੇ ਦੀ ਥਾਵੇਂ 'ਲਾਉਣੇ', ਤੇ 'ਬ' 'ਵ' ਦੀ ਥਾਵੇਂ ਬਹੁਤ ਵਰਤਿਆ ਹੋਯਾ ਹੈ, ਇਸੇ ਤਰ੍ਹਾਂ ਹੋਰ ਅਨੇਕਾਂ ਪਦ ਇਸ ਨੂੰ ਮਾਲਵੇ ਦੀ ਚੀਜ਼ ਹੀ ਸਿੱਧ ਕਰਦੇ ਹਨ। ਗੁਰੂ ਸਾਹਿਬਾਂ ਦੇ ਮੁਕੰਮਲ ਸਫਰ ਇਸ ਵਿਚ ਨਹੀਂ ਹਨ, ਕੇਵਲ ਰਿਆਸਤ ਪਟਿਆਲਾ ਜ਼ਿਲਾ ਕਰਨਾਲ ਲਾਗ ਦੇ ਗੁਰ ਅਸਥਾਨਾਂ ਦੀਆਂ ਸਾਖੀਆਂ ਦੇ ਕੇ ਇਹ ਪੁਸਤਕ ਸਮਾਪਤ ਹੋ ਜਾਂਦੀ ਹੈ।

ਗੁਰੂ ਸਾਹਿਬਾਨ ਦੇ ਸਫਰਾਂ ਦੀ ਤਰਤੀਬ ਜੋ ਇਸ ਪੁਸਤਕ ਵਿਚ ਹੈ ਉਹੀ ਗੁਰ ਪ੍ਰ: ਸੂ: ਵਿਚ ਹੈ, ਤੇ ਕਈ ਇਕ ਮਾਲਵੇ ਦੇ ਪਦ ਜੋ ਉਸੇ ਸਾਖੀ ਵਿਚ ਇਸ ਪੋਥੀ ਵਿਚ ਹਨ ਉਹੀ ਗੁ: ਪ੍ਰ: ਸੂ: ਵਿਚ ਬੀ ਉਸੇ ਪ੍ਰਸੰਗ ਵਿਚ ਆ ਗਏ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਪੁਸਤਕ ਬੀ ਕਵੀ ਜੀ ਪਾਸ ਹੈਸੀ। ਫਿਰ ਐਨ ੧ ਦੇ ਅਰੰਭ ਤੋਂ ਜਦੋਂ ਦਸਮ ਪਿਤਾ ਜੀ ਦਾ ਮਾਲਵੇ ਦਾ ਸਫਰ ਚਲਦਾ ਹੈ ਤਾਂ ਰੰਚਕ ਭੁਰ ਬੀ ਸ਼ੰਸਾ ਨਹੀਂ ਰਹਿ ਜਾਂਦਾ ਕਿ ਇਹ ਪੋਥੀ ਕਵੀ ਜੀ ਪਾਸ ਜ਼ਰੂਰ ਹੈਸੀ। ਕੀ ਜਾਣੀਏ ਕਵੀ ਜੀ ਨੇ ਆਪ ਹੀ ਕਿਸੇ ਸਿਆਣੇ ਦੇ ਨੂੰਹੇ ਮਾਲਵੇ ਦੇ ਗੁਰਧਾਮਾਂ ਦੀ ਯਾਤ੍ਰਾ ਸਪੁਰਦ ਕਰਕੇ, ਰਵਾਯਤਾਂ ਇਕੱਠੀ ਕਰਨ ਦਾ ਜਤਨ ਕੀਤਾ ਹੋਵੇ ਤੇ ਇਹ ਪੁਸਤਕ ਲਿਖਾਈ ਹੋਵੇ।

ਇਸ ਵਿਚ ਆਈਆਂ ਤੇ ਗੁ: ਪ੍ਰ: ਸੂ: ਗ੍ਰੰਥ ਦੇ ਪ੍ਰਸੰਗਾਂ ਦਾ ਟਾਕਰਾ ਕਰੀਏ ਤਾਂ ਕਿਤੇ ਕਿਤੇ ਪ੍ਰਸੰਗਾਂ ਵਿਚ ਫਰਕ ਹੈ, ਤਰਤੀਬ ਭਾਵੇਂ ਓਹੋ ਹੀ ਹੈ ਪਰ ਸਾਖੀਆਂ ਵਿਚ(ਸਾਰੀਆਂ ਵਿਚ ਨਹੀਂ, ਪਰ ਕਿਸੇ ਕਿਸੇ ਵਿਚ) ਫਰਕ ਹੈ। ਇਸ ਦਾ ਕਾਰਨ ਇਹ ਜਾਪਦਾ ਹੈ, ਕਿ ਇਨ੍ਹਾਂ ਗੁਰਦਵਾਰਿਆਂ ਵਿਚੋਂ ਬਹੁਤੇ ਅਸਥਾਨਾਂ ਦੀ ਕਵੀ ਜੀ ਨੇ ਆਪ ਯਾਤ੍ਰਾ ਕੀਤੀ ਹੈ ਜੇਸਾ ਕਿ ਅਸੀਂ ਪਿੱਛੇ 'ਕਵੀ ਜੀ ਦੇ ਸਫਰ' ਦੇ ਸਿਰ ਲੇਖ ਹੇਠ ਦੱਸ ਆਏ ਹਾਂ ਤੇ ਕਈਆਂ ਬਾਬਤ ਆਪ ਨੇ ਪੱਕੀ ਇਤਬਾਰ ਜੋਗ ਕੋਈ ਹੋਰ ਸਾਖ ਪ੍ਰਾਪਤ ਕੀਤੀ ਹੈ। ਓਥੇਂ ਜੋ ਰਵਾਇਤਾਂ ਆਪ ਨੂੰ ਮਿਲੀਆਂ ਉਨ੍ਹਾਂ ਦੀ ਬਿਨਾ ਉਤੇ ਇਨ੍ਹਾਂ ਸਾਖੀਆਂ ਨੂੰ ਆਪ ਨੇ ਸੋਧਿਆ ਤੇ ਆਪਣੇ ਗ੍ਰੰਥ ਵਿਚ ਗੁੰਥਨ ਕਰ ਲੀਤਾ ਤੇ ਆਪਣੇ ਵੇਲੇ ਤੱਕ ਦਾ ਇਤਿਹਾਸ ਭੀ ਜਿਥੇ ਜੋਗ ਖਿਆਲ ਕੀਤਾ ਲਿਖ ਦਿੱਤਾ, ਜਿਵੇਂ ਬਾਰਨੇ ਦੇ ਰਾਹਕ ਤੋਂ ਤੰਬਾਕੂ ਛੁੜਾਯਾ ਤੇ ਆਪ ਉਸ ਨੂੰ ਅੰਮ੍ਰਿਤ ਛਕਾਯਾ ਆਦਿ।

੨੦. ਇਕ ਹੋਰ ਗਲ ਖੋਜ ਕਰਦਿਆਂ ਲੱਭੀ ਹੈ ਕਿ ਕਵੀ ਜੀ ਪੱਤ੍ਰ ਬਿਵਾਹ ਕਰਕੇ ਭੀ ਅਪਣੇ ਮਸਾਲੇ ਲਈ ਖੋਜਾਂ ਕਰਿਆ ਕਰਦੇ ਸਨ। ਉਨ੍ਹਾਂ ਦਾ ਸੰਚਯ ਫੂੰਡਦਿਆਂ ਸਾਨੂੰ ਇਕ ਕਾਗਜ਼ ਹੱਥ ਆਇਆ ਹੈ ਜੋ ਕਵੀ ਜੀ ਵਲ ਕਿਸੇ ਨੇ ਉਨ੍ਹਾਂ ਦੀ ਪੁੱਛ ਦੇ ਉੱਤਰ ਵਿਚ ਲਿਖਯਾ ਹੈ। ਇਹ ਕਾਗਜ਼ ਹੋਰ ਕਾਗਜ਼ਾਂ ਨਾਲ ਰੀੰਢਿਆ ਹੋਯਾ ਮਿਲਿਆ ਹੈ ਇਸ ਕਰਕੇ ਲੇਖਕ ਦਾ ਨਾਮ ਨਹੀਂ ਲੱਭਾ। ਪੱਤ੍ਰ ਇਸ ਪ੍ਰਕਾਰ ਹੈ:—

ਇਕ ਸਮੇਂ ਸਾਹਿਬ ਛੇਵੀਂ ਪਾਤਸਾਹੀ ਪੰਜਾਂ ਬੇਟਿਆਂ ਸੰਜੁਗਤ ਬਾਬੇ ਸਿਰੀਚੰਦ ਦੇ ਦਰਸਨ ਨੂੰ ਚਲੇ॥ ਸੁ ਪਹਾੜ ਦੀ ਕਾਛੜ ਨਾਲ ਇਕ ਪਿੰਡ ਹੈ ਤਿਥੇ ਜਾਕੇ ਦਰਸਨ ਕੀਤਾ। ਅਗੇ ਉਨ੍ਹਾਂ ਨੇ ਬਹੁਤ ਆਦਰ ਸਨਮਾਨ ਕੀਤਾ ਤੇ ਮੁਖੋ ਕਹਿਆ ਜੁ ਏਹੁ ਜੁ ਬੇਟਾ ਹੈ ਤੁਸਾਡਾ ਬਾਬਾ ਗੁਰਦਿਤਾ ਸੁ ਅਸਾਨੂ ਦੇਹੁ॥ ਤ ਬਚਨ ਹੋਇਆ ਹਾਜਰ ਹੈ॥ ਤਬ ਉਨਾ ਸੇਲੀ ਟੋਪੀ ਦੇ ਦਿਤੀ॥ ਤਾਂ ਬਾਬਾ ਗੁਰਦਿਤਾ ਜੀ ਕੀਰਤ ਪੁਰ ਸਹਰ ਦਾ ਵਸਾਵਣਾ ਕੀਤਾ॥ ਤਬ ਅਗੇ ਉਨ੍ਹਾਂ ਦੇ ਚਾਰ ਚੇਲੇ ਹੋਤ ਭਏ॥ ਬਾਬਾ ਅਲਮਸਤ ਸਾਹਬ ਜੀ॥ ਬਾਬਾ ਗੁਰਮੁਖ ਜੀ॥ ਬਾਬਾ ਗੋਂਦ ਜੀ॥ ਬਾਬਾ ਫੂਲ ਜੀ॥ ਸੁ ਤਿਨਾ ਦੇ ਚਾਰੇ ਧੁਏ ਹੋਤ ਭਏ॥ ਬਾਬਾ ਅਲਮਸਤ ਨਾਨਕ ਮਤੇ॥ ਬਾਬਾ ਗੁਰਮੁਖ ਜੀ ਕਰਤਾਰ ਪੁਰ॥ ਬਾਬਾ ਗੋਦ ਜੀ ਪਹਾੜ ਵਿਚ ਸਕਰ ਗੰਜ॥ ਬਾਬਾ ਫੂਲ ਜੀ ਹੁਸੀਆਰਪੁਰੇ॥ ਹੋਰ ਤੁਸਾ ਜੁ ਕਹਿਆ ਜੁ ਅਨੰਦ ਜੀ ਕਾ ਮੰਗਵਾਵਣਾ ਕੀਕੂ ਹੋਇਆ ਹੈ ਸੁ ਕੋਈ ਸਾਹਬਜਾਦਾ ਮਿਲਿਆ ਨਹੀ ਸੁ ਜਿਸ ਵੇਲੇ ਕੋਈ ਸਾਹਬਜਾਦਾ ਮਿਲੇਗਾ ਤਾਂ ਹਛੀ ਤਰਾਂ ਟੋਲ ਕੇ ਆਪ ਪਾਸ ਲਿਖ ਭੇਜਾਂਗੇ॥ ਹੋਰ ਵਿਸਾਖ ਦੀ ੨੨ ਦੀ ਰਾਤ ਸ੍ਰੀ ਦਰਬਾਰ ਅੰਮ੍ਰਿਤਸਰ ਜੀ ਦਾ ਝੰਡਾ ਛੇ ਟੁਕੜੇ ਹੋ ਗਿਆ ਹੈ ਸੁ ਕੀ ਜਾਣੀਐ ਕੀ ਖੇਲ॥ ਤੇ ਪਿਛੇ ਬੋੜੀ ਡੁਬੀ ਸੀ ਸੁ ਇਕ ਆਲੂਆਲੀਏ ਦਾ ਪੁਤ ਡੁਬਾ ਹੈ ਹੋਰ ਸਭ ਬਚ ਰਹੇ ਹੈਨ॥ ਤੇ ਹੋਰ ਅਜੇ ਸਰਕਾਰ ਵਿਚ ਰਉਲਾ ਹੈ ਗਲ ਕਾਈ ਥਿਧ ਨਹ ਬੈਠੀ।

ਇਸ ਚਿਠੀ ਤੋਂ ਇਹ ਤਾਂ ਪਤਾ ਲੱਗਾ ਕਿ ਇਹ ਵਿਸਾਖ ੨੨ ਦੇ ਮਗਰੋਂ ਲਿਖੀ ਗਈ ਹੈ, ਪਰ ਸੰਮਤ ਨਹੀਂ ਲੱਭਾ। ਝੰਡੇ ਦੇ ਡਿੱਗਣ ਦਾ ਸੰਮਤ ਖੋਜ ਕਰਦਿਆਂ ਪਤਾ ਲਗਾ ਹੈ ਕਿ

ਇਹ ਮਹਾਂਰਾਜਾ ਸ਼ੇਰ ਸਿੰਘ ਦੇ ਸਮੇਂ ਸੰਮਤ ੧੮੬੮ ਵਿਚ ਭਿੱਗਾ ਹੈਸੀ। ਸੋ ਇਹ ਚਿੱਠੀ ਵਿਸਾਖ ੧੮੬੮ ਦੀ ਹੈ। ਇਸ ਸੰਮਤ ਤੋਂ ਅਨੁਮਾਨ ਹੁੰਦਾ ਹੈ ਕਿ ਕਵੀ ਜੀ ਗੁਰ ਪ੍ਰਤਾਪ ਸੂਰਜ ਦੇ ਅੰਤਲੇ ਹਿੱਸੇ ਵਿਚ ਅੱਪੜੇ ਹੋਏ ਹਨ ਪਰ ਅਜੇ ਗੁਰ ਪ੍ਰਤਾਪ ਸੂਰਜ ਦੇ ਆਦਿ ਵਿਚ ਲਿਖੇ ਹਾਲਾਂ ਸੰਬੰਧੀ ਖੋਜ ਕਰ ਰਹੇ ਹਨ। ਜਦੋਂ ਇਸ ਚਿੱਠੀ ਤੇ ਗੁਰ ਪ੍ਰਤਾਪ ਸੂਰਜ ਵਿਚ ਆਏ (ਰਾਸ ੧ ਅੰਸੂ ੬ ਅੰਕ ੪੪) ਉਦਾਸੀ ਧੂਇਆਂ ਦੇ ਹਾਲ ਨੂੰ ਪੜ੍ਹਦੇ ਹਾਂ ਤਾਂ ਤਸੱਲੀ ਹੋ ਜਾਂਦੀ ਹੈ ਕਿ ਖੋਜ ਅਜੇ ਕਿਉਂ ਜਾਰੀ ਸੀ। ਆਪ ਧੂਇਆਂ ਦੇ ਨਾਮ ਤਾਂ ਦੇ ਆਏ ਹਨ ਪਰ ਟਿਕਾਣੇ ਨਹੀਂ ਦਿੱਤੇ ਸਨ। ਸੋ ਟਿਕਾਣਿਆਂ ਦੀ ਅਜੇ ਖੋਜ ਕਰ ਰਹੇ ਸਨ ਜੋ ਆਪ ਨੂੰ ਇਸ ਚਿੱਠੀ ਵਿਚ ਅੱਪੜੇ ਹਨ। ਗੁ: ਪ੍ਰਤਾਪ ਸੂਰਜ ਵਿਚ ਨਾਂ ਤਾਂ ਉਪਰਲੇ ਪਤੇ ਵਿਚ ਤੇ ਨਾ ਛੇਵੇਂ ਗੁਰਾਂ ਦੇ ਪ੍ਰਸੰਗ ਵਿਚ ਕਵੀ ਜੀ ਨੇ ਚਹੁ ਧੂਇਆਂ ਦੇ ਟਿਕਾਣੇ ਦੱਸੇ ਹਨ, ਹਾਲਾਂਕਿ ਇਹ ਖਬਰ ਉਨ੍ਹਾਂ ਪਾਸ ਮੌਜੂਦ ਸੀ। ਕਾਰਣ ਇਹੋ ਜਾਪਦਾ ਹੈ ਕਿ ਆਪ ਨੂੰ ਜ਼ਿੰਦਗੀ ਨੇ ਵਕਤ ਨਹੀਂ ਦਿੱਤਾ ਕਿ ਨਵੀਆਂ ਖੋਜਾਂ ਤੇ ਸੁਧਾਈਆਂ ਨੂੰ, ਜਿਨ੍ਹਾਂ ਦੇ ਸਾਮਾਨ ਇਸ ਖਤ ਤੋਂ ਪਤਾ ਲਗਦਾ ਹੈ ਕਿ ਆਪ ਲੱਭ ਰਹੇ ਸਨ,ਅਪਣੇ ਗ੍ਰੰਥ ਵਿਚ ਪਾ ਸਕਣ। ਦੂਜੀ ਗਲਇਸ ਪੱਤ੍ਰ ਤੋਂ ਇਹ ਪਤਾ ਲੱਗੀ ਕਿ ਕਵੀ ਜੀ ਪੱਤ੍ਰ ਬਿਵਹਾਰ ਨਾਲ ਭੀ ਮਸਾਲਾ ਲਭਦੇ ਹੁੰਦੇ ਸਨ।

੨੧. ਕੁਛ ਪੱਤ੍ਰੇ-ਕਵੀ ਜੀ ਦੇ ਸੰਚੇ ਵਿਚੋਂ ਕੁਛ ਪਤ੍ਰੇ ਮਿਲੇ ਹਨ। ਇਹ ਕਵਿਤਾ ਵਿੱਚ ਸ਼੍ਰੀ ਗੁਰੂ ਨਾਨਕ ਦੇਵਜੀਦੀ ਜਨਮ ਸਾਖੀ ਜਾਪਦੀ ਹੈ। ਇਸਦਾ ਨਾਮ ਪਤਾ ਨਹੀਂ, ਲੇਖਕ ਦਾ ਥਹੁ ਨਹੀਂ, ਸੰਮਤ ਨਹੀਂ, ਅਰ ਕਿਛੀਕੁ ਸੀ ਇਹ ਬੀ ਪਤਾ ਨਹੀਂ। ਏਹ ਪਤ੍ਰੇ ਲਗ ਪਗ ੧੩×੧੪ ਇੰਚ ਚੁੜਾਈ ਲੰਬਾਈ ਦੇ ਹਨ। ਜਿਸ ਪੱਤ੍ਰੇ ਦੀ ਅਸੀਂ ਹੇਠਾਂ ਨਕਲ ਦੇਂਦੇ ਹਾਂ ਉਸਦਾ ਅੰਕ ੧੧੧ ਹੈ ਤੇ ਅਜੇ ਪ੍ਰਸੰਗ ਪਹਿਲੀ ਉਦਾਸੀ ਤੋਂ ਬੀ ਮੁਹਰਲਾ ਚਲ ਰਿਹਾ ਹੈ। ਇਸ ਤੋਂ ਪੋਥੀ ਦੇ ਵਡੇ ਹੋਣ ਦਾ ਅਨੁਮਾਨ ਹੁੰਦਾ ਹੈ। ੧੧੧ ਪੱਤ੍ਰੇ ਦੇ ਪਾਠ ਦੀ ਕੁਛ ਵੰਨਗੀ ਹੇਠਾਂ ਦੇਂਦੇ ਹਾਂ, ਤਾਂ ਜੋ ਅਗੋਂ ਖੋਜ ਕਰਨ ਵਾਲਿਆਂ ਲਈ ਕੋਈ ਨਿਸ਼ਾਨ ਕਾਯਮ ਹੋ ਜਾਵੇ।

ਦੋਃ ॥ ਹਰਿਦਿਆਲ ਕਾ ਸੁਤ ਜੁਹੁ ਹਰੀ ਰਾਮ ਤਿਸ ਨਾਮ ॥ ਨਾਨਕ ਦੇ ਉਪਦੇਸ ਤੇ ਪਾਇਜੋ ਸੁਖ ਬਿਸ੍ਰਾਮ ॥ ਗੁਰ ਨਾਨਕ ਜੀ ਬਹੁਰ ਕਹਿਤੇ ਹੈਂ ॥ ਦੋਃ ॥ ਹੇ ਭਾਈ ਤੂ ਸਾਚੁ ਨ ਛੋਡਿ ॥ ਨਿਜ ਹੀਨ ਜਾਨ ਗਹੁ ਤਿਸਕੀ ਓਡਿ ॥ ਜਿਨ ਕਰ ਦੇਖਯਾ ਜਗ ਪੁਨ ਏਹ ॥ ਸੋਈ ਮਤਿ ਦੈ ਸੁਛਤਾ ਲੇਹ ॥ ਇਸਨਾਨ ਦਾਨ ਸਮਤਾ ਪੁਨ ਜੋਇ ॥ ਦਮਨ ਇੰਦ੍ਰੇ ਤਪ ਪੁਨ ਹੋਇ ॥ ਵਿਗ੍ਯਾਨ ਸੁ ਮਜਨ ਸੁਚਤਾ ਤਾਸ ॥ ਸੁਵ (ਸ੍ਰੇ) ਧਰਮ ਲਗੋ ਅਛਲ ਸੋਭਾਸ ॥ ਪ੍ਰਪੰਚ ਮੋਹ ਮੈਂ ਨਹ ਜੋ ਛਲੈ ॥ ਬ੍ਰਹਮਣ ਕਰ ਜਾਨ ਇਹ ਭਲੈ ॥ ਹਰੀ ਰਾਮ ਤਬ ਵਚਨ ਉਚਾਰ ॥ ਤੁਮ ਕਿਰਪਾ ਤੇ ਸਿਸੈ ਜਾਰ ॥ ਹਮਤੇ ਚਿਤ ਮੈਂ ਐਸੀ ਆਇ ॥ ਤੁਮਰੇ ਸੰਗ ਕਾਲ ਬੀਤਾਇ ॥ ਗੁਨ (ਗੁਰ) ਨਾਨਕ ਤਬ ਇਹੈ ਬਖਾਨ ॥ ਘਰ ਮੈਂ ਰਹੋ ਧਰਮ ਨਿਜ ਠਾਨ ॥ ਬ੍ਰਹਮ ਚਰਜ ਆਸ੍ਰਮ ਗ੍ਰਹ ਜੋਇ ॥ ਬਾਨ ਪ੍ਰਸਥ ਸਨਜਾਸ ਜੁ ਹੋਇ ॥ ਆਸ੍ਰਮ ਚਾਰ ਵੇਦ ਬਖਾਨ। ਉਤਰੋ ਉਤਰੋ ਤਾਕੋ ਜਾਨ ॥ ਗ੍ਰਿਸਤਿ ਧਰਮ ਅਬਿ ਤੁਮੈ ਕਰਾਇ ॥ ਅਬ ਹਮ ਇਛਾ ਗਮਨ ਕਰਾਇ ॥ ਸੰਤਿ ਸੇਵ ਤੁਹਿ ਕਰ ਨਿਹਕਾਮ ॥ ਸਾਚ ਸਹਜ ਸੁਖ ਕਰ ਬਿਸ੍ਰਾਮ ॥ ਤਬ

ਬ੍ਰਹਮਣ ਚਰਨੀ ਹੀ ਲਾਗੇ ॥ ਲੈ ਉਪਦੇਸ ਭਯੋ ਵਡਭਾਗੇ ॥ ਮਰਦਾਨਾ ਬਾਲਾ ਬੈਠੇ ਪਾਸ ॥ ਗੁਰ ਨਾਨਕ ਤਬ ਭਏ ਉਦਾਸ ॥"..... [ਪੰਨਾ ੧੧੧

੨੨. ਗੁਰ ਬਿਲਾਸ-ਇਸ ਵਿਚ ਦਿਤੇ ਸੰਮਤ ਦਾ ਹਿਸਾਬ ਕੀਤਿਆਂ ਇਹ ੧੮੦੮ ਦੀ ਰਚਨਾ ਸਹੀ ਹੁੰਦੀ ਹੈ। ਇਸ ਵਿਚ 'ਭਾਈ ਮਨੀ ਸਿੰਘ ਮਤ ਵਖ੍ਯਾਨ' ਲਿਖ੍ਯਾ ਹੋਣ ਕਰਕੇ ਭੁਲੇਵਾਂ ਪੈ ਸਕਦਾ ਹੈ ਕਿ ਇਸਦਾ ਕਰਤਾ ਭਾਈ ਮਨੀ ਸਿੰਘ ਹੈ। ਆਦਿ ਅੰਤ ਵਿਚ ਕਰਤਾ ਦਾ ਨਾਮ ਨਹੀਂ ਦਿੱਤਾ ਹੋਯਾ। ਅਸਾਂ ਜਦ ਵਿਸ਼ੇਸ਼ ਖੋਜ ਦ੍ਰਿਸ਼ਟੀ ਨਾਲ ਇਸ ਨੂੰ ਪੜ੍ਹਿਆ ਤਾਂ ਕਰਤਾ ਜੀ ਦਾ ਨਾਮ ਵਿਚੋਂ ਹੀ ਲਭ ਪਿਆ।ਇਸਦੇ ਤੀਸਰੇ ਅਧ੍ਯਾਯ ਦੇ ਅੰਤ ਵਿਚ ਰਚਣਹਾਰ ਜੀ ਤੋਂ ਅਪਣਾ ਨਾਮ ਪੈ ਗਿਆ ਹੈ ਜੋ ਐਉਂ ਹੈ:-ਸ਼ਿਵ ਨੈਨ ਧ੍ਯਾਇ ਸਮਾਪਤੰ 'ਸ਼੍ਰੀ-ਕੰਤ ਹਰਿ' ਯੋ ਉਚਾਰਿਯੋ*। ਇਸ ਤੋਂ ਬਹੁ ਪੋਂਦਾ ਹੈ ਕਿ ਲੇਖਕ ਦਾ ਨਾਉਂ 'ਵਿਸ਼ਨੁ ਸਿੰਘ' ਹੈ। ਜਦੋਂ ਅਸੀਂ ਇਸ ਗ੍ਰੰਥ ਦਾ ਟਾਕਰਾ ਭਾਈ ਸੁੱਖਾ ਸਿੰਘ ਜੀ ਵਾਲੇ ਗੁਰ ਬਿਲਾਸ ਨਾਲ ਕਰਦੇ ਹਾਂ ਤਾਂ ਕੋਈ ਸੰਸਾ ਨਹੀਂ ਰਹਿ ਜਾਂਦਾ ਕਿ ਇਹ ਗ੍ਰੰਥ ਉਨ੍ਹਾਂ ਪਾਸ ਹੈਸੀ। ਜਦੋਂ ਅਸੀਂ ਇਹ ਪੜਤਾਲ ਗੁਰ ਪ੍ਰਤਾਪ ਸੂਰਜ ਪ੍ਰਕਾਸ਼ ਵਿਚ ਕਰਦੇ ਹਾਂ ਕਿ ਭਲਾ ਇਹ ਗ੍ਰੰਥ ਕਵੀ ਜੀ ਪਾਸ ਹੈਸੀ ਕਿ ਨਹੀਂ ਤਾਂ ਨਿਸ਼ਚਿਤ ਨਹੀਂ ਹੋ ਸਕੀਦਾ, ਕਿਉਂਕਿ ਕੋਈ ਐਸੀ ਗਲ ਅਜੇ ਤਕ ਨਹੀਂ ਲਭ ਸਕੀ ਕਿ ਜੋ ਭਾਈ ਸੁਖਾ ਸਿੰਘ ਜੀ ਦੇ ਗੁਰਬਿਲਾਸ ਵਿਚ ਨਾਂ ਹੋਵੇ ਤੇ ਗੁਰ ਪ੍ਰਤਾਪ ਸੂਰਜ ਤੇ ਇਸ ਗੁਰਬਿਲਾਸ ਵਿਚ ਹੋਵੇ। ਪਰ ਐਸੀਆਂ ਅਨੇਕਾਂ ਗਲਾਂ ਹਨ ਕਿ ਜੋ ਤ੍ਰੈਹਾਂ ਵਿਚ ਹਨ। ਭਾਈ ਸੰਤੋਖ ਸਿੰਘ ਜੀਨੇ ਓਹ ਗਲਾਂ ਭਾਈ ਸੁਖਾ ਸਿੰਘ ਜੀਤੋਂ ਲਈਆਂ ਯਾ ਇਸ ਗ੍ਰੰਥ ਤੋਂ, ਇਹ ਕਹਿ ਸਕਣਾ ਅਜੇ ਕਠਨ ਹੈ। ਹੇਠਾਂ ਅਸੀਂ ਕੁਛ ਨਮੂਨੇ ਦੇਂਦੇ ਹਾਂ ਜੋ ਤ੍ਰੈਹਾਂ ਗ੍ਰੰਥਾਂ ਵਿਚ ਮਿਲਵੇਂ ਹਨ।

ਗੁਰ ਵਿਲਾਸ ਭਾ: ਮਨੀ ਸਿੰਘ ਮਤ ਵਖ੍ਯਾਨ	ਗੁਰ ਵਿਲਾਸ ਭਾ: ਸੁਖਾ ਸਿੰਘ	ਗੁਰ ਪ੍ਰਤਾਪ ਸੂਰਜ ਗ੍ਰੰਥ
੧. ਤਨਵਾਰਤ ਹੋਂ ਸਮ ਦਾਸ ਭਏ ਅਤਿ ਕੂਪ ਸੁ ਬਾਪਕਾ ਜਾਇ ਦਿਖਾਹੀਂ। ਤਾਲ ਤਮਾਲ ਸੁ ਸਾਲਨ ਜਿਉਂ ਨਿੰਬੂਆ ਤਰੁ ਸ਼੍ਰੀ ਫਲ ਪੀਪਰ ਮਾਹੀ ॥ ੨੦॥ ਆਮਲ ਖਿਰਨਿ ਕੋ ਬ੍ਰਿੱਖ ਘਨੇ ਜਹ ਕੰਜਨ ਦਾਰੇ ਅਮਾਤ ਅਪਾਰੀ। ਜੁਗ ਮਾਲਤੀ ਸੇਵਤੀ ਜਾਨ ਗੁਲਾਬ ਗੁਲਾਲਾ ਤੇ ਸੇਵਤੀ ਭਾਰੀ। ਨਰਗਸ ਔ ਕਲਗਾ ਕਰਨਾ ਗੁਲ ਜਾਨ ਅਨੰਤ ਸੁ ਮੋਤੀਆ ਬਾਰੀ। ਕੌਨ ਕਵੀ ਕਹਿ ਤਾਂਹਿ ਲਹੈ ਪਰ ਜਾ ਪਰ ਸ਼੍ਰੀ ਹਰਿ ਅੰਘ੍ਰਿ ਧਾਰੀ ॥	੧. ਸੁੰਦਰ ਅਧਿਕ ਬਾਗ ਬਰ ਰਾਜੈਂ। ਨੰਦਨ ਸੇ ਜਿਨ ਕਹਿ ਲਖ ਲਾਜੈਂ। ਵਾਪੀ ਕੂਪ ਲਲਤ ਫੁਲਵਾਰੀ। ਬਟ ਪੀਪਰ ਬੱਦ੍ਰੀ ਫਰ ਭਾਰੀ। ਸ਼੍ਰੀ ਫਲ ਜਾਮਨ ਜੁਗਲ ਭਲੀਜੈ। ਖਿਰਨੀ ਦਾਰਮ ਆਂਬ ਲਹੀਜੈ। ਤਾਰ ਖਜੂਰ ਅਸੋਕ ਸੁਪਾਰੀ। ਏਲਾ ਖਾਰਕ ਸਰੁ ਸੁਧਾਰੀ ॥ ਦੋਹਰਾ ॥ ਪੁਹਪ ਮਾਲਤੀ ਸੇਵਤੀ ਚੰਪਕ ਕਰਨਾ ਸੋਇ। ਨਰਗਸ ਫੂਲ ਬਿਧੂਪ ਕੇ ਕੋ ਕਵਿ ਸਕਤ ਬਰੋਇ ॥੧੦੪॥ [ਧਿਆ ੩	੧. ਜਾਮਨ ਜੁਗਲ ਬਟ ਪੀਪਰ ਖਜੂਰ ਤੁੰਗ ਬੈਂਦਰੀ ਅਨੇਕ ਝੂਕੀ ਭਾਰ ਤੇ ਬਿਸਾਲਕੀ। ਦਾੜਮ ਨੁਰੰਗੀ ਬੀਜਪੂਰ ਤੇ ਸੁਪਾਰੀ ਬਹੁ ਖਾਰਕ ਖਰੇ ਹੈਂ ਖਰੀ ਖਿਰਨੀ ਸੁ ਝਾਲਕੀ। ਆੜੂ ਅਮਰੂਦ ਕਦਲੀਨ ਕੇ ਬਗੀਚੇ ਬਡੇ ਫੈਲ ਰਹੇ ਫਾਲਸੇ ਫਲੇ ਹੈਂ ਫਲ ਜਾਲਕੀ। ਛਬਿ ਆਲ ਬਾਲਕੀ ਉਦਾਲਕ ਰਸਾਲ ਕੀ ਸਰਲ ਤਰ ਤਾਲਕੀ ਹਿੰਤਾਲਕੀ ਤਮਾਲਕੀ ॥੩॥ ਸਰੁ ਏਕ ਸਾਰ ਖਰੇ" [ਰਾ: ੧੩-੧੮

*[ਸ਼ਿਵਨੈਨ ਧ੍ਯਾਇ=ਤੀਸਰਾ ਧਿਆ। ਸ਼੍ਰੀ ਕੰਤ ਹਰਿ=ਵਿਸ਼ਨੁ ਸਿੰਘ]।

੨. ਪਰ ਹਿਤ ਤਨ ਸਤਿਗੁਰ ਤਜ ਦੀਨੋ। ਧੂਅ ਕੋ ਧੌਲਰ ਸਭ ਜਗ ਚੀਨੋ। ਗੁਰ ਜੀਵਤ ਸਦ ਹੀ ਤਿਨ ਨਾਮਾ। ਮਰਤ ਜੀਵ ਜਗ ਕੇ ਨਰ ਬਾਮਾ।	੨. ਇਹ ਜਗ ਧੂਅਰੇ ਧਵਲ ਰਹਾ ਹੀ। ਗੁਰ ਬਿਨ ਸੁਖੀ ਅਵਰ ਕੋਊ ਨਾਂਹੀ। ਗੁਰ ਜੀਵਤ ਸਦ ਨੈਨ ਨਿਹਾਰੈ। ਪੋਥੀ ਗ੍ਰੰਥ ਸੁ ਦੇਖ ਮਝਾਰੈ। [ਧਿ: ੫	੨. ਗੁਰ ਹਿਤ ਸ਼ੋਕ ਬਿਲਾਪ ਨ ਕੀਜਹਿ ਸਿਮਰਹੁ ਗੁਰੁ ਪ੍ਰਭ ਕੇ ਸਮੁਦਾਇ। ਸਦਾ ਅਨੰਦ ਏਕ ਰਸ ਜਾਨਹੁ ਜਨਮ ਮਰਨ ਗੁਰ ਕੇ ਨਹਿੰ ਕਾਇ। (ਰੁਤ ੧ ਅੰਸੂ ੨
੩. ਭੰਗਾਣੀ ਜੁੱਧ ਵਿਚ ਪਠਾਣ ਨੱਸਕੇ ਜਦ ਪਹਾੜੀਆਂ ਨੂੰ ਜਾ ਮਿਲਦੇ ਹਨ ਤਾਂ ਗੁਰੂ ਜੀ ਦੀ ਫੌਜ ਦਾ ਵੇਰਵਾ ਐਉਂ ਦੱਸਦੇ ਹਨ:—ਭੰਖਨ ਭਨਿ 'ਸਾਹਿਬ ਕੋ ਨਾਉ। ਰਜਤ ਲੋਕ ਮਿਲੇ ਇਕ ਠਾਉ। ਜਾਟ ਗਵਾਰ ਸੁ ਤੇਲੀ ਨਾਈ। ਭਾਟੀ ਲਾਬਾਣੇ ਚਮਰਾਈ। ਬਨੀਏ ਰੋਰੇ ਭਾਟ ਮਹਾਨਾ। ਸੂਦਰ ਛੀਪੇ ਜਾਤ ਤ੍ਰਿਖਾਨਾ। ਬਾਰਾਂ ਜਾਤ ਸਨਾਤ ਮਿਲਾਵੈ। ਇਨ ਕੋ ਤੀਰ ਕਮਾਨ ਸਿਖਾਵੈ। ਔਰ ਕਲਾਲ ਸੁਨਾਰੇ ਜੋਹੀ। ਪਕੜ ਨ ਜਾਨੈ ਬਰਛਾ ਤੇਹੀ। ਤੀਰ ਤੁਫੰਗ ਕੋ ਨਾਂਹਿ ਚਲਾਵੈ। ਜਾਤ ਅਗਾਈਂ ਖੇਸੀ ਚਾਵੈ।	੩. ਇਨਾਂ ਬੀ ਇਥੇ ਵੇਰਵਾ ਦਿਤਾ ਹੈ:—ਸੈਨਾ ਫੌਜ ਖੁਦਾ ਕਾ ਨਾਉਂ। ਰਜਤ ਲੋਗ ਮਿਲੇ ਇਕ ਠਾਉਂ। ਤਿਨਕੇ ਤੁਮ ਕਹੁ ਨਾਮ ਸੁਨਾਊਂ। ਸੁਨੋ ਗਿਰਪਤੋ ਸਭ ਇਕਠਾਊਂ। ਜਾਟ ਗਵਾਰ ਸੁ ਤੇਲੀ ਘਨੇ। ਨਾਈ ਬਾਮਨ ਜਾਤ ਨ ਗਨੇ। ਰੱਜਕ ਸੂਦ ਲਬਾਣੇ ਜਾਨਹੁ। ਬਨੀਏਂ ਰੋੜੇ ਭਾਟ ਪਛਾਨਹੁ। ਬਾਢੀ ਔਰ ਲੁਹਾਰ ਸੁਨਾਰ। ਝੀਵਰ ਲੋਗ ਘੁਮਾਰ ਕੁਲਾਰ। ਕਿਤਕ ਬਾਹਤੀ ਔਰ ਚੁਮਾਰ। ਅਰ ਰੰਘਰੇਟੇ ਖੋਰ ਹਲਾਲ। ਬਾਰਾਂ ਜਾਤ ਸਨਾਤ ਮਿਲਾਵੈ। ਤਿਨਕਹਿ ਤੀਰ ਕਮਾਨਸਿਖਾਵੈ। ਬਰਛਾ ਪਕਰ ਕਿਸੂ ਨਹੀਂ ਆਵੈ। ਤੀਰ ਤੁਫੰਗ ਸੁ ਕੌਨ ਚਲਾਵੈ॥ ੨੧੦॥ [ਧਿਆ ੬	ਬਾਕੀ ਦਲ ਖੁਦਾਇ ਕੋ ਨਾਉਂ। ਮਿਲੇ ਗਵਾਰ ਲੋਕ ਸਮੁਦਾਊ। ਹਸਿਬੇ ਜੋਗ ਜਾਤ ਜਿਨ ਕੇਰੀ। ਸੋ ਤੇ ਸੁਨੋ ਕਹੌਂ ਇਸ ਬੇਰੀ। ਘਨੇ ਜਾਤ ਹੈਂ ਅਧਿਕ ਗਵਾਰ। ਨਾਈ ਬਾਮਣ ਮੁਦ ਸੁਨਾਰ। ਬਨੀਏ ਰੋੜੇ ਜਾਟ ਲੁਹਾਰ। ਝੀਵਰ ਜਾਤ ਕਲਾਲ ਕੁਮ੍ਹਾਰ। ਖਾਤੀ ਛੀਂਬੇ ਔਰ ਲੁਬਾਣੇ। ਛੱਤੀਸ ਜਾਤਿ ਸਨਾਤਿ ਪਛਾਣੋ। ਅਪਰ ਕਹਾਂ ਲਗ ਕਰੌਂ ਉਚਾਰ। ਹੈਂ ਹਲਾਲ ਖੁਰ ਨੀਚ ਚਮਾਰ। ਪਕਰੀ ਜਾਇੰ ਨ ਕਰ ਤਰਵਾਰੋਂ। ਨਹਿੰ ਜਾਨਹਿੰ ਕਿਮ ਤੋਮਰ ਧਾਰੋਂ। ਤੀਰ ਤੁਫੰਗ ਪ੍ਰਹਾਰਨ ਜੋਇ।ਇਹਵਿਦਤਾ ਤਿਨਕੋਕਿਮ ਹੋਇ॥੩੯॥ [ਰੁਤ ੨ ਅੰਸੂ ੨੨

੨੩. ਸਿੰਘ ਸਾਗਰ-ਇਹ ਗ੍ਰੰਥ ੧੯੮੪ ਬਿ: ਵਿਚ ਭਾਈ ਵੀਰ ਸਿੰਘ ਬੱਲ ਨੇ ਲਿਖਿਆ ਹੈ। ਇਸ ਗ੍ਰੰਥ ਨੂੰ ਪੜ੍ਹਨ ਤੋਂ ਇਹੀ ਜਾਪਦਾ ਹੈ ਕਿ ਇਹ ਪੁਸਤਕ ਕਵੀ ਜੀ ਪਾਸ ਨਹੀਂ ਸੀ, ਯਾ ਜੇ ਸੀ ਤਾਂ ਇਸ ਵਿਚੋਂ ਕੋਈ ਗਲ ਖਾਸ ਤੌਰ ਤੇ ਲਈ ਗਈ ਸਹੀ ਨਹੀਂ ਹੁੰਦੀ।

ਇਹ ਗ੍ਰੰਥ ਬੀ ਦਸਮ ਗੁਰੂ ਜੀ ਦਾ ਜੀਵਨ ਹੈ ਇਤਿਹਾਸਿਕ ਮਸਾਲਾ ਘੱਟ ਹੈ ਪਰ ਕਵਿਤਾ ਬੜੀ ਸੁੰਦਰ ਹੈ। ਇਸ ਲੇਖਕ ਜੀ ਦੇ ਹੋਰ ਕਾਵਜ ਗ੍ਰੰਥ ਬੀ ਦੇਖੇ ਹੈਨ।

—o—

ੴ ਓ ਸ੍ਰੀ ਵਾਹਿਗੁਰੂ ਜੀ ਕੀ ਫਤਹ॥

੪. ਕਵੀ ਜੀ ਦੀ ਕਵਿਤਾ।

੧. ਬੋਲੀ।

ਇਤਿਹਾਸ ਤੋਂ ਛੁੱਟ ਕਵੀ ਸੰਤੋਖ ਸਿੰਘ ਜੀ ਦੀ ਰਚਨਾ 'ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ' ਇਕ ਸਾਹਿਤਜ ਦਾ ਬੜਾ ਭਾਰੀ ਗ੍ਰੰਥ ਹੈ, ਜਿਸ ਵਿਚ ਕਵਿਤਾ ਅਪਣੇ ਜੋਬਨਾਂ ਤੇ ਹੈ। ਇਸ ਦੀ ਬੋਲੀ ਵਿਸ਼ੇਸ਼ ਕਰਕੇ ਬ੍ਰਿਜਭਾਸ਼ਾ ਹੈ। ਇਸੇ ਬੋਲੀ ਵਿਚ ਸਿੱਖ ਕਵੀ ਅਕਸਰ ਰਚਨਾਂ ਰਚਦੇ ਰਹੇ ਹਨ ਤੇ ਪੰਜਾਬ ਵਿਚ ਇਹ ਮਾਨੋਂ ਵਿਦਵਾਨਾਂ ਦੀ ਭਾਸ਼ਾ ਰਹੀ ਹੈ*। ਕਵੀ ਜੀ ਦੀ ਭਾਸ਼ਾ ਇਹੋ ਹੈ, ਚਾਹੇ ਕਿਤੇ ਕਿਤੇ ਹੋਰ ਤਰ੍ਹਾਂ ਦੇ ਹਿੰਦੀ ਝਲਕੇ ਬੀ ਹੈਨ ਤੇ ਕੋਈ ਟਾਵਾਂ ਪਦ ਪੰਜਾਬੀ ਦਾ ਬੀ ਆ ਗਿਆ ਹੈ ਪਰ ਬੋਲੀ ਦੀ ਬੰਦਸ਼ ਮੁਹਾਵਰਾ ਤੇ ਬਿਆਨ ਦਾ ਤ੍ਰੀਕਾ ਬ੍ਰਿਜਭਾਸ਼ਾ ਦਾ ਹੈ। ਅਕਸਰ ਵੇਰ ਆਪ ਦੀ ਰਚਨਾ ਦੀ ਮਿਠਾਸ ਤੁਲਸੀ ਤੇ ਕੇਸ਼ੋਦਾਸ ਦਾ ਟਪਲਾ ਦੇ ਜਾਂਦੀ ਹੈ ਤੇ ਬਹੁਤ ਵੇਰ ਉਨ੍ਹਾਂ ਤੋਂ ਅਗ ਨਿਕਲ ਜਾਂਦੀ ਹੈ। ਚਾਹੇ ਬੋਲੀ ਦੇ ਲਿਹਾਜ਼ ਵਿਚ ਤੁਲਸੀ ਦੀ ਰਚਨਾ ਵਿਸ਼ੇਸ਼ ਕਰਕੇ ਅਵਧੀ ਹਿੰਦੀ ਹੈ ਤੇ ਇਸ ਕਰਕੇ ਕੰਨਾਂ ਨੂੰ ਵਧੇਰੇ ਪ੍ਰਿਜ ਲਗਦੀ ਹੈ। ਬ੍ਰਿਜਭਾਸ਼ਾ ਚਾਹੇ ਬ੍ਰਿਜ ਦੀ ਬੋਲੀ ਹੈ, ਪਰ ਵਿਦ੍ਵਾਨਾਂ ਦੇ ਹੱਥਾਂ ਵਿਚ ਸਦੀਆਂ ਮੰਝਦੇ ਰਹਿਣ ਕਰਕੇ ਇਸ ਵਿਚ ਸੰਸਕ੍ਰਿਤ ਦਾ ਪ੍ਰਵੇਸ਼ ਬਹੁਤ ਹੋਕੇ ਮਾਲਾਮਾਲ ਹੋ ਰਹੀ ਹੈ। ਇਸ ਪਹਿਲੂ ਵਿਚ ਕਵੀ ਜੀ ਨੇ ਬੀ ਕਸਰ ਨਹੀਂ ਛੱਡੀ। ਭਾਵੇਹ ਕਿ ਸੰਸਕ੍ਰਿਤ ਕੋਸ਼ ਨੂੰ ਆਪ ਨੇ ਇਸ ਗ੍ਰੰਥ ਵਿਚ ਕਾਫੀ ਤੋਂ ਵਧੀਕ ਵਰਤਿਆ ਹੈ। ਇਹੋ ਕਾਰਨ ਹੈ ਕਿ ਸਾਧਾਰਣ ਹਿੰਦੀ ਭਾਸ਼ਾ ਦਾ ਜਾਣੂ ਗੁ: ਪ੍ਰ: ਸੂਰਜ ਗ੍ਰੰਥ ਦੇ ਸਾਰੇ ਅਰਥ ਨਹੀਂ ਲਗਾ ਸਕਦਾ। ਕੋਸ਼ਕਾਰ ਹੋਣ ਕਰਕੇ ਆਪ ਦੀ ਰੰਮਤਾ ਕੋਸ਼ ਵਿਚ ਬਹੁਤ ਜ਼ਜਾਦਾ ਸੀ। ਸੋ ਪਹਿਲੀ ਚੀਜ਼ ਸਾਹਿਤਜ ਦੀ ਬੋਲੀ ਹੁੰਦੀ ਹੈ। ਇਸ ਵਿਚ ਕਵੀ ਜੀ ਦਾ ਬੋਲੀ ਲਿੱਖਣ ਦੇ ਨੁਕਤੇ ਤੋਂ ਕਮਾਲ ਹੈ। ਫਿਰ ਉਸ ਵਿਚ ਕਿਤੇ ਅਵਧੀ ਹਿੰਦੀ ਦੀ ਝਾਲ ਬੀ ਸੁੱਟ ਗਏ ਹਨ ਤੇ ਕਿਤੇ ਕੋਈ ਖੜੀ ਬੋਲੀ ਦਾ ਨਮੂਨਾ ਬੀ ਮਿਲ ਜਾਂਦਾ ਹੈ, ਪਰ ਵਿਸ਼ੇਸ਼ ਕਰਕੇ

---

*ਪੰਜਾਬ ਵਿਚ ਸਿੱਖਾਂ ਨੇ ਪੰਜਾਬੀ ਦਾ ਪ੍ਰਚਾਰ ਕੀਤਾ ਹੈ। ਇਹੋ ਹੀ ਮੋਢੀਵਾਲ ਹੈਨ, ਜਿਨ੍ਹਾਂ ਇਸ ਦੀ ਬਾਂਹ ਫੜੀ ਤੇ ਉੱਚੀ ਕੀਤੀ ਤੇ ਹੁਣ ਕੁਛ ਹਿੰਦੂ ਮੁਸਲਮਾਨਾਂ ਬੀ ਥੋੜਾ ਕੁਖ ਇਸ ਵਲ ਕੀਤਾ ਹੈ ਤੇ ਇਹ ਫੈਲ ਰਹੀ ਹੈ। ਪਰ ਬ੍ਰਿਜਭਾਸ਼ਾ ਵਿਚ ਸਿੱਖ ਕਵੀ ਐਨਾ ਕੁਛ ਲਿਖ ਚੁਕੇ ਹਨ ਕਿ ਇਸ ਨ ਲ ਸਤ ਉਪਰੇ ਹੋ ਜਾਣਾ ਸਾਡੇ ਲਈ ਆਪਣੇ ਬਜ਼ੁਰਗਾਂ ਦੇ ਇਕ ਭਾਰੀ ਖਜ਼ਾਨੇ ਤੋਂ ਵਾਂਜੇ ਜਾਣਾ ਹੋਵੇਗਾ। ਸਿੱਖ ਵਿਦਵਾਨਾਂ ਨੂੰ ਬ੍ਰਿਜ ਭਾਸ਼ਾ ਨਾਲ ਬੀ ਸਨੇਹ ਰੱਖਣਾ ਜ਼ਰੂਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਬੀ ਇਹ ਬੋਲੀ ਕਿਤੇ ਕਿਤੇ ਆਈ ਹੈ ਤੇ ਸੁਖਮਨੀ ਸਾਹਿਬ ਜੀ ਦੀ ਰਚਨਾ ਵਿਚ ਜੋ ਸਾਹਿਤਕ ਕਮਾਲ ਪੰਜਵੇਂ ਸਤਿਗੁਰਾਂ ਕੀਤਾ ਹੈ ਓਹ ਅਚਰਜ ਹੈ। ਇਸ ਦੀ ਬੋਲੀ ਐਸੀ ਹੈ ਕਿ ਪੰਜਾਬੀ ਤੇ ਹਿੰਦੀ ਦੇ ਜਾਣਨ ਵਾਲੇ ਦੋਵੇਂ ਹੀ ਸੁਖਮਨੀ ਸਾਹਿਬ ਨੂੰ ਸਮਝ ਲੈਂਦੇ ਹਨ।

ਬ੍ਰਿਜਭਾਸ਼ਾ ਹੀ ਹੈ। ਕਿਤੇ ਟਾਵੇਂ ਥਾਈਂ ਪੰਜਾਬੀ ਦੇ ਪਦਾਂ ਦੀ ਜੜਤਕਾਰੀ ਥੀ ਇਕ ਆਪਣੀ ਮਿੱਠੀ ਮਿੱਠੀ ਝਿਲਮਿਲਕਾਰੀ ਆਭਾ ਦੇ ਰਹੀ ਭਾਸਦੀ ਹੈ। ਕਈ ਥਾਈਂ ਆਪ ਨੇ ਛੰਦ ਹੀ ਪੰਜਾਬੀ ਦੇ ਰਚਕੇ ਵਿਚ ਮੀਨਾਕਾਰ ਕੀਤੇ ਹਨ। ਯਥਾ:—

*ਹਲਾਹਲੀ ਭਟ ਜੁੱਟੇ ਭੜਣੂ ਮੱਚਿਆ। ਚੜ੍ਹੇ ਕੰਧ ਪਰ ਸੁੱਟੇ ਮੁੰਡੀਆ ਹੇਠਵੇਂ। ਕੇਤਿਕ ਪਚ ਪਚ ਹੱਟੇ ਘਾਇਲ ਗਿਰਪਰੇ। ਮਰਿਗੇ ਪ੍ਰਾਣ ਨਿਖੁੱਟੇ ਟੱਟਰ ਫੁੱਟਿ ਕੈ ॥ ੨੮ ॥

[ਰੁ: ੬ ਅੰਸੂ ੩੬

ਫਿਰ ਉਸ ਸਮੇਂ ਦੇ ਲੇਖਕਾਂ ਵਾਂਙੂੰ ਸੰਸਕ੍ਰਿਤ ਨਾਲ ਇਸ ਬ੍ਰਿਜਭਾਸ਼ਾ ਨੂੰ ਕ੍ਰਿਸ਼ਿਤ ਕਰਨ ਵਿਚ ਆਪ ਦਾ ਕਦਮ ਸਭ ਤੋਂ ਅਗੇਰੇ ਹੈ, ਜਿਵੇਂ—ਜੇ ਇੰਦਰ ਦੇ ਨਾਮ ਲੱਭੋ ਤਾਂ ਸੰਸਕ੍ਰਿਤ ਦੇ ਲਗ ਪਗ ਸਾਰੇ ਆ ਗਏ ਹੋਣਗੇ। ਇਸ ਤਰ੍ਹਾਂ ਕਮਲ ਆਦਿ ਪਦਾਂ ਦਾ ਹਾਲ ਹੈ। ਹਿੰਦੀ ਵਿਚ ਜੇ ਕਿਸੇ ਸ਼ੈ ਲਈ ੨੦ ਪਦ ਹਨ ਤਾਂ ਕਵੀ ਜੀ ਲਗ ਪਗ ਸਾਰੇ ਵਰਤ ਜਾਣਗੇ। ਦੇਖੋ ਕਸ਼ਮੀਰੀ ਪੰਡਤਾਂ ਦੀ ਸ਼ਿਵ ਉਪਾਸਨਾ ਅੰਕਿਤ ਕਰਦੇ ਹੋਏ ਸ਼ਿਵ ਦੇ ਨਾਮ ਕਿਤਨੇ ਦਿੰਦੇ ਹਨ:—

ਸ਼ਿਵ ਕੇ ਨਾਮ ਹਜ਼ਾਰਹੁ ਕਹੈਂ। ਸੰਭੂ, ਚੰਦ੍ਰਚੂੜ, ਸ਼ਸ਼ਿ ਅਹੈਂ।
ਨੀਲਕੰਠ, ਸ਼ੂਲੀ, ਹਰ, ਜਟੀ। ਬਰਨ ਸੁ ਬਿਸਦ ਬਿਭੂਤੀ ਠਟੀ।
ਅੰਧਕ ਘਾਤਕ, ਹੁਦ੍ਰ, ਤ੍ਰਿਲੋਚਨ। ਸ਼ੰਕਰ ਸੇਵਕ ਸੋਚ ਬਿਮੋਚਨ ॥੩੦॥
ਤਪ ਕੀ ਮੂਰਤ ਬਹੁਤ ਪ੍ਰਤਾਪੇ। ਹੋਤਿ ਪ੍ਰਸੰਨ ਅਲਪ ਜਪ ਜਾਪੇ।
ਮਹਾਂ ਦੇਵ, ਭਵ, ਭੱਦ੍ਰ ਕਰੈਤਾ। ਤ੍ਰਿਪੁਰਹਰਜੋਤਿਮ ਵਿਪਨਹਰੈਤਾ॥੩੧।
"ਪਾਰਬਤੀ ਪਤਿ, ਪਾਨ ਪਿਨਾਕੂ। ਕਰਹੁ ਚਹਹੁ ਜਿਮ ਕਹਿ ਇਕ ਵਾਕੂ।
"ਦੀਨ ਬੰਧੁ ਦੁਖ ਦਾਰਿਦ ਹਰਤਾ। ਸੈਲ ਕਿਲਾਸ਼ ਵਾਸ ਆਚਰਤਾ।
ਪ੍ਰਭੂ, ਪਸ਼ੁ ਪਤਿ, ਈਸ਼ੁਰ, ਭਗਵਾਨ। ਕ੍ਰਿਗਤਹਿ ਜਗ ਨਿਤ ਤੇਰੋ ਦਾਨ ॥੩੪॥

[ਰਾ: ੧੨ ਅੰਸੂ ੨੭

ਇਸੀ ਤਰ੍ਹਾਂ ਬ੍ਰਹਮਾ, ਇੰਦ੍ਰ, ਆਦਿਕਾਂ ਲਈ ਅਨੇਕਾਂ ਹੀ ਕਵੀ ਜੀ ਦੇ ਵਰਤੇ ਹੋਏ ਪਦ ਸੁਣ ਕੇ ਕੱਠੇ ਕਰੋ ਤਾਂ ਸੰਸਕ੍ਰਿਤ ਕੋਸ਼ ਢੇਰ ਸਾਰਾ ਵਰਤਿਆ ਹੋਇਆ ਦਿੱਸੇਗਾ। ਗੁਰ ਪ੍ਰਤਾਪ ਸੂਰਜ ਦੇ ਪੜ੍ਹਨ ਪੜ੍ਹਾਉਣ ਵਿਚ ਇਕ ਵੱਡੀ ਮੁਸ਼ਕਲ ਇਹੋ ਰਹੀ ਹੈ ਕਿ ਸੰਸਕ੍ਰਿਤ ਦੇ ਪਦਾਂ ਲਈ ਸਾਰੇ ਕੋਸ਼ ਦੇ ਪਦਾਂ ਦੇ ਜਾਣਨ ਦੀ ਲੋੜ ਪੈਂਦੀ ਹੈ, ਫਿਰ ਲਿਖਾਰੀਆਂ ਦੇ ਮਿਲਵੇਂ ਲਿੱਖਣ ਕਰ ਕੇ ਤੇ ਸੰਸਕ੍ਰਿਤ ਤੋਂ ਅੱਗਜਾਤ ਹੋਣ ਕਰਕੇ ਅਨੇਕ ਭੁੱਲਾਂ ਉਨ੍ਹਾਂ ਕੀਤੀਆਂ ਤੇ ਅਨੇਕ ਭੁੱਲਾਂ ਪਦ ਨਾਂ ਨਿਖੇੜੇ ਜਾ ਸਕਣ ਕਰਕੇ ਗ਼ਲਾਨੀਆਂ ਤੋਂ ਹੁੰਦੀਆਂ ਰਹੀਆਂ ਹਨ। ਜਿਹਾ ਕੁ ਪਿਛੇ ਥੀ ਕਹਿ ਆਏ ਹਾਂ, ਐਨ ਦੇ ਅੰਸੂ ੩੬ ਅੰਕ ੧੫ ਵਿਚ ਅਕਸਰ ਗ਼ਲਾਨੀ ਪਾਠ ਕਰਦੇ ਹਨ:—'ਜਿਨ ਕੋ ਪੂਜ ਕਰੋਤ ਕ੍ਰਿਸਾਨ' ਇਸ ਦਾ ਅਰਥ ਲਗਦਾ ਰਿਹਾ ਹੈ:—ਜਿਨ੍ਹਾਂ ਦੀ ਪੂਜਾ ਕਰਦੇ ਹਨ

*ਇਸ ਸਾਰੇ ਪ੍ਰਕਰਣ ਵਿਚ ਕਵੀ ਜੀ ਦੀ ਰਚਨਾ ਦੇ ਜੋ ਜੋ ਛੰਦ ਜਿੱਥੇ ਜਿੱਥੇ ਆਏ ਹਨ ਪਤੇ ਨਾਲ ਨਾਲ ਦਿੱਤੇ ਹੋਏ ਹਨ ਕਿ ਓਹ ਇਸ ਗ੍ਰੰਥਾਵਲੀ ਵਿਚ ਕਿਸ ਟਿਕਾਣੇ ਤੇ ਹਨ, ਤਾਂ ਕਿ ਪਾਠਕਾਂ ਨੂੰ ਪ੍ਰਯਾਯ ਤੇ ਅਰਥਾਂ ਦੇ ਲੱਭ ਲੈਣ ਦੀ ਸੁਖੈਨਤਾ ਹੋ ਜਾਵੇ। ਪਾਠਕ ਜਨ ਉਹਨਾਂ ਥਾਵਾਂ ਤੋਂ ਛੰਦਾਂ ਦੇ ਪ੍ਰਯਾਯ ਪੜ੍ਹ ਲੈਣ।

ਦੇਵਤੇ। 'ਕ੍ਰਿਸਾਨ' ਨਾਮ ਅਗਨੀ ਦਾ ਹੈ ਤੇ ਗੁਣੀ ਜਨ ਅਗਨੀ ਉਪਲਖਤ ਦੇਵਤਾ ਅਰਥ ਲਾਉਂਦੇ ਰਹੇ ਹਨ। ਪਰ ਕਵੀ ਜੀ ਦਾ ਅਭਿੱਪ੍ਰਾਯ ਇਉਂ ਸੀ 'ਜਿਨ ਕੇ ਪੂਜਕ ਰੇਤ ਕ੍ਰਿਸਾਨ'। ੧੯੧੨ ਵਾਲੇ ਨੁਸਖੇ ਦਾ ਇਹ ਪਾਠ ਸ਼ੁੱਧ ਹੈ। ਲਿਖਾਰੀਆਂ ਨੇ 'ਕੇ' ਨੂੰ 'ਕੋ' ਕਰ ਛਡਿਆ ਸੀ, ਜਿੱਥੋਂ ਟਪਲਾ ਲਗਦਾ ਸੀ। ਅੱਗੇ ਮਿਲਵੀਂ ਲਿੱਖਤ ਹੋਣ ਕਰਕੇ ਭਾਸ਼ਾ ਦੇ ਜਾਣਨਹਾਰ ਗਲਤੀ 'ਪੂਜ ਕਰੇਤ ਕ੍ਰਿਸ਼ਾਨ' ਪਦ ਛੇਦ ਕਰ ਲੈਂਦੇ ਸਨ। ਪਰ ਕਵੀ ਜੀ ਦਾ ਪਾਠ ਸੀ 'ਪੂਜਕ ਰੇਤ ਕ੍ਰਿਸ਼ਾਨ'। 'ਕ੍ਰਿਸ਼ਾਨੁ ਰੇਤਸ੍' ਸੰਸਕ੍ਰਿਤ ਵਿਚ 'ਸ਼ਿਵ ਜੀ' ਦਾ ਨਾਮ ਹੈ। ਇਸ ਦੀ ਵਿਤਪਤੀ ਹੈ:—ਕ੍ਰਿਸ਼ਾਨੁ=ਅਗਨੀ ਰੇਤਸ੍=ਬੀਰਜ, ਸੋ ਸ਼ਿਵ ਹੈ। ਜਦ ਅਸਾਂ ਕਵੀ ਜੀ ਦਾ ਨਾਮਕੋਸ਼ ਖੋਜਿਆ ਤਾਂ ਉਥੇ ਕਵੀ ਜੀ ਨੇ ਸ਼ਿਵ ਦੇ ਨਾਵਾਂ ਵਿਚ 'ਕ੍ਰਿਸ਼ਾਨ ਰੇਤਾ' ਪਦ ਦਿੱਤਾ ਹੈ, ਪਰ ਕਵੀ ਜੀ ਨੇ ਆਪਣੇ ਕੋਸ਼ ਵਿਚ 'ਕ੍ਰਿਸ਼ਾਨ' ਪਦ ਦਾ ਅਰਥ ਦੇਵਤਾ ਨਹੀਂ ਦਿੱਤਾ, ਐਉਂ ਨਿਰਸੰਸੇ ਸਿੱਧ ਹੋ ਗਿਆ ਕਿ ਤੁਕ ਦਾ ਸ਼ੁੱਧ ਪਾਠ ਹੈ:—'ਜਿਨ ਕੇ ਪੂਜਕ ਰੇਤ ਕ੍ਰਿਸ਼ਾਨੁ' ਤੇ ਅਰਥ ਹੈ ਕਿ ਜਿਨ੍ਹਾਂ (ਗੁਰੂ ਹਰਿਕ੍ਰਿਸ਼ਨ ਜੀ) ਦੇ ਪੂਜਾ ਕਰਨ ਵਾਲੇ ਸ਼ਿਵਜੀ ਹਨ। ਕਵੀ ਜੀ ਇਸ ਛੰਦ ਵਿਚ ਕ੍ਰਿਸ਼ਨ ਤੇ ਕ੍ਰਿਸ਼ਾਨ ਦਾ ਸ਼ਲੇਖ ਵਰਤਾਉ ਕਰ ਰਹੇ ਹਨ। ਇਸ ਤੁਕ ਦੇ ਅਰਥ ਵੇਲੇ ਖੋਜ ਕਰਦੇ ਕਰਦੇ ਸਾਨੂੰ ਪੂਜਯ ਪਿਤਾ ਜੀ ਦੀ ਇਕ ਟੂਕ ਮਿਲ ਗਈ ਜਿਸ ਵਿਚ ਆਪ ਨੇ ਇਹੋ ਪਾਠ ਤੇ ਇਹੋ ਅਰਥ ਕੀਤਾ ਸੀ ਤਦ ਮੂਲੋਂ ਤਸੱਲੀ ਹੋ ਗਈ*। ਇਸ ਤਰ੍ਹਾਂ ਅਨੇਕਾਂ ਥਾਈਂ ਕੋਸ਼ ਦੀਆਂ ਮੁਸ਼ਕਲਾਂ ਹਨ ਜੋ ਅਸੀਂ ਥਾਉਂ ਥਾਈਂ ਖੁਹਲਦੇ ਰਹੇ ਹਾਂ। ਏਹ ਮੁਸ਼ਕਲਾਂ ਮੁਸ਼ਕਲਾਂ ਤਾਂ ਹਨ; ਪਰ ਨਾਲ ਹੀ ਕਵੀ ਜੀ ਦੀ ਕੋਸ਼ ਦੀ ਵਾਕਫੀਅਤ ਦਾ ਕਮਾਲ ਹੈ।

੨. ਛੰਦ।

ਦੂਸਰਾ ਕਮਾਲ ਸਾਹਿਤਜ ਵਿਚ ਤੇ ਖਾਸ ਕਰਕੇ ਕਾਵਜ ਵਿਚ ਛੰਦਾ ਬੰਦੀ ਦਾ ਹੁੰਦਾ ਹੈ। ਕਵੀ ਜੀ ਇਸ ਪਾਸੇ ਬੀ ਬੜੇ ਚੜ੍ਹੂਕੇ ਚਲਦੇ ਹਨ। ਜੋ ਛੰਦ ਆਪ ਲੈਂਦੇ ਹਨ ਉਸ ਦੀ ਚਾਲ ਤੇ ਰਵਾਨੀ ਐਸੀ ਬੰਨ੍ਹਦੇ ਹਨ ਕਿ ਮਾਨੋਂ ਕੋਈ ਪਹਾੜੀ ਕੁਲ ਆਪਣੇ ਮਗਨ ਰਾਹੇ ਸੁਛੰਦ ਟੁਰ ਰਹੀ ਹੈ। ਕਵਿਤਾ ਦੀ ਗਤੀ ਕੁਦਰਤੀ ਜਾਪਦੀ ਹੈ। ਐਉਂ ਨਹੀਂ ਕਿ ਕਿਤੇ ਬੀ ਜਾਕੇ ਕੰਨਾਂ ਵਿਚ ਕੁਰੱਕਸ ਪੈਦਾ ਹੁੰਦੀ ਹੋਵੇ ਯਾ ਜਾਪੇ ਕਿ ਕਵੀ ਜੀ ਬੱਝ ਬੱਝ ਕੇ ਚੱਲ ਰਹੇ ਹਨ ਤੇ ਜਤਨ ਲਾ ਲਾਕੇ ਵਜ਼ਨਾਂ ਤੇ ਤੋਲਾਂ ਨੂੰ ਲਿਆ ਰਹੇ ਹਨ। ਅਸਲ ਵਿਚ ਆਪ ਦੀ ਤਬੀਅਤ ਵਿਚ ਕਵਿਤਾ ਦੀ ਰਵਾਨੀ ਕੁਦਰਤੀ ਸੀ, ਆਪ ਜਨਮੇ ਕਵੀ ਸੇ; ਯੂਨਾਨੀ ਭਾਸ਼ਾ ਵਿਚ ਕਹਾਵਤ ਹੈ ਕਿ 'ਕਵੀ ਜੰਮਦੇ ਹਨ ਬਣਾਏ ਨਹੀਂ ਜਾਂਦੇ।' ਅਸੀਂ ਆਪ ਦੇ ਜੀਵਨ ਵਿਚ ਇਕ ਮਾਈ ਦੀ ਜ਼ੁਬਾਨੀ ਦੱਸ ਆਏ ਹਾਂ ਕਿ ਕਵੀ ਜੀ ਨਿਰਯਤਨ ਕਮਾਲ ਦੀ ਰਵਾਨੀ ਦੇ ਛੰਦ ਉਚਾਰਿਆ ਕਰਦੇ ਸਨ।

ਚੌਪਈ ਵਿਚ ਮ੍ਰਿਦੁਲਤਾ ਤੇ ਦੋਹੇ ਵਿਚ ਗਮਕ ਮਸ਼ਹੂਰ ਲੋੜਾਂ ਹਨ। ਕਈ ਵੇਰ ਤੁਲਸੀ ਤੇ ਬਿਹਾਰੀ ਦੇ ਪਾਠਕਾਂ ਨੇ ਕਵੀ ਜੀ ਦੀ ਚੌਪਈ ਤੇ ਦੋਹਰੇ ਸੁਣਕੇ ਆਪਣੇ ਕਵੀਆਂ ਦੀ ਰਚਨਾ ਸਮਝੇ ਹਨ। ਦੇਖੋ ਚੌਪਈ ਤੇ ਦੋਹਰਾ:—

ਜਗ ਮਹਿੰ ਰਘੁਬਰ ਕੁਲ ਅਕਲੰਕਾ। ਪ੍ਰਗਟੇ ਬੇਦੀ ਕੁਮੁਦ ਮਯੰਕਾ। ਏਕੰਕਾਰ

*ਇਸ ਤੁਕ ਦੀ ਵਿਸ਼ੇਸ ਵਯਾਖਯਾ ਲਈ ਦੇਖੋ ਐਨ ੨ ਅੰਸੂ ਸੁਣੋ ਅੰਕ ੧੫ ਦੇ ਅਰਥ।

ਧਾਰਿ ਨਿਜ ਰੂਪਾ। ਪ੍ਰਗਟੇ ਸਤਿਗੁਰ ਰੂਪ ਅਨੂਪਾ ॥੨੬॥ ਦੋਹਰਾ—ਨਿਸ ਕੁਚਾਲ ਕਲਿਕਾਲ ਤਮ ਉਡਗਨ ਦੰਭ ਸਮਾਜ। ਭਏ ਕੁਮੁਦ ਸੇ ਅਨਿਕ ਮਤ ਇੰਦ ਮੁਹੰਮਦ ਰਾਜ ॥੨੭॥ ਚੌਪਈ—ਤਿਨਕੇ ਹਰਨ ਬਾਲ ਦਿਨ ਰਾਊ। ਉਦੇ ਸੁ ਨਾਨਕ ਤੇਜ ਪ੍ਰਭਾਊ। ਬਚਨ ਕਿਰਨ ਜਾ ਮਹਿੰ ਪਰਕਾਸ਼ੇ। ਸੰਤ ਤਾਮਰਸ ਹੇਰਿ ਵਿਕਾਸ਼ੇ ॥੨੮॥ ਦੰਭੀ ਸਮ ਉਲੂਕ ਦੁਖ ਭਾਰੀ। ਕਿੰਕਰ ਕੋਕ ਭਏ ਸੁਖਿਆਰੀ। ਆਤਪ ਭਗਤਿ ਜਗਤ ਪਰਕਾਸ਼ੀ। ਨੀਂਦ ਅਵਿੱਦਜਾ ਸਿੱਖਨ ਨਾਸ਼ੀ ॥ ੨੯ ॥ ਗ਼ਜ਼ਾਨ ਨਾਮ ਮਹਿ ਨਰ ਬਰ ਜਾਗੇ। ਕਲਮਲ ਸੁਪਨਾ ਜਜੋਂ ਮਨ ਤਜਾਗੇ। ਧਰਮ ਧਰਤਿ ਧੀਰਜ ਕੇ ਹੇਤਾ। ਪ੍ਰਗਟੇ ਸ਼੍ਰੀ ਬੇਦੀ ਕੁਲਕੇਤਾ* ॥ ੩੦ ॥ [ਕਾ: ਪੂ: ਪੂ: ਧਿ: ੩

ਦੋਹਰਾ†—ਸਤਿਗੁਰ ਮਮ ਬੇਰੀ ਕਟਹੁ ਨਿਜ ਬੇਰੀ ਪਰ ਚਾਰਿ।
ਇਸ ਬੇਰੀ ਹੁਇ ਭਵ ਸਫਲ ਬਿਨ ਬੇਰੀ ਕਰਿ ਪਾਰ ।੧। [ਕਾ: ਪੂ ਪੂ: ਧਿ: ੬੯
ਸ਼੍ਰੀ ਗਰ ਪਗ ਸ਼ੇਭਾ ਬਿਮਲ ਕਰਿ ਉਰ ਕੋ ਲੰਕਾਰ।
ਸ਼ੁਭ ਸੁੰਦਰਤਾ ਪਾਇ ਹੈ ਦੋ ਲੋਕਨ ਸਤਿਕਾਰ ॥ ੧ ॥ [ਕਾ: ਪੂ: ਪੂ: ਧਿ: ੬੭
ਮਨ ਮੂਖਕ ਬਿਲ ਬਾਸ਼ਨਾ ਪਕਰੈਂ ਕੋਨ ਉਪਾਇ।
ਪਾਰਦ ਸ਼੍ਰੀ ਗੁਰ ਪ੍ਰੇਮ ਪਗ ਪਜਾਵਹੁ ਹੈ ਥਿਰ ਥਾਇ॥੧॥ [ਕਾ: ਪੂ: ਪੂ ਧਿ: ੬੭
ਸ੍ਰੀ ਗੁਰ ਚਰਨ ਤਰੋਵਰੰ ਸੀਤਲ ਸੁੰਦਰ ਛਾਇ।
ਮ੍ਰਿਗ ਮਨ ਬਿਸ਼ਯਾਤਪ ਤਪਜੋ ਹੈ ਸੁਖ ਤਹਾਂ ਟਿਕਾਇ ।੧। [ਕਾ: ਪੂ. ਪੂ: ਧਿ: ੫੭
ਮਯਾ ਸਦਨ, ਪੰਕਜ ਬਦਨ, ਮੋਹ ਕਦਨ, ਗਤਿ ਦੋਨ।
ਚਰਨ ਸ਼ਰਨ ਤਿਨ ਪਰਨ ਮਮ ਦਰਸ਼ਨ ਪਰਸਨ ਚੈਨ।੧। [ਕਾ: ਪੂ: ਪੂ: ਧਿ: ੫੦

ਇਸੀ ਤਰ੍ਹਾਂ ਆਪ ਦਾ ਸਵੈਯਾ ਅਨੇਕ ਵਰਨਨਾਂ ਦਾ ਸ੍ਰਛੰਦ ਤੇ ਰਸਦਾਇਕ ਬੰਦਸ਼ ਵਿਚ ਹੁੰਦਾ ਹੈ:—

ਛਬਿ ਛਾਪ ਛਲਾਯਨਿ ਚਾਰੁ ਛਕੀ, ਕਟ ਤੇ ਤਟ ਕਾਛ ਕਛੀ ਬਿਧਿ ਆਛੀ।

---

*ਗੁਸਾਈਂ ਤੁਲਸੀ ਜੀ ਦੀ ਨਮੂਨਾ ਮਾਤ੍ਰ ਚੌਪਈ:—
ਯਹ ਸਭਿ ਰੁਚਿਰ ਚਰਿਤ ਮੈਂ ਭਾਖਾ। ਅਬ ਸੋ ਸੁਨਹੁ ਜੁ ਬੀਚਹਿੰ ਰਾਖਾ।
ਅਵਧਪੁਰੀ ਰਘੁਕੁਲ ਮੁਨਿ ਰਾਊ। ਬੇਦ ਬਿਦਤ ਤਿਹ ਦਸਰਥ ਨਾਊ।
ਧਰਮ ਧੁਰੰਧਰ ਗੁਨ ਨਿਧਿ ਗ੍ਯਾਨੀ। ਹ੍ਰਿਦਯ ਭਗਤਿ ਮਤਿ ਸਾਰੰਗ ਪਾਨੀ।
[ਬਾਲ ਕਾਂ ੨੧੭

†ਬਿਹਾਰੀ ਜੀ ਦੇ ਨਮੂਨੇ ਮਾਤ੍ਰ ਕੁਛ ਦੋਹੇ ਇਸ ਪ੍ਰਕਾਰ ਹਨ:—
ਕੋਊ ਕੋਰਿਕ ਮੰਗੌ ਕੋਊ ਲਾਖ ਹਜ਼ਾਰ। ਮੋ ਸੰਪਤਿ ਜਦੁਪਤ ਸਦਾ ਬਿਪਤ ਬਿਦਾਰਨ ਹਾਰ ॥੬੭॥
ਯਾ ਅਨੁਰਾਗੀ ਚਿੱਤ ਕੀ ਗਤਿ ਸਮਝੈ ਨਹਿੰ ਕੋਇ। ਜਜੋਂ ਜਜੋਂ ਬੂਡੈ ਸ਼ਯਾਮ ਰੰਗ ਤਜੋਂ ਤਜੋਂ ਉਜਲ ਹੋਇ ॥੧੨੧॥ ਬਡੈ ਨ ਹੂਜੈ ਗੁਨਨ ਬਿਨ ਬਿਰਦ ਬਡਾਈ ਪਾਇ। ਕਹਤ ਧਤੂਰੇ ਸੋਂ ਕਨਕ ਗਹਨੋ ਗਢਜੋ ਨ ਜਾਇ ॥ ੧੯੧ ॥ ਨਿਰਦਯ ਨੇਹ ਨਜੋ ਨਿਰਖ ਭਜੋ ਜਗਤ ਭੈ ਭੀਤ। ਯਹ ਨ ਕਹੂੰ ਅਬ ਲੌ ਸੁਨੀ ਮਰਿ ਮਾਰਿਯੋ ਜੁ ਮੀਤ ॥ ੩੭੦ ॥ [ਬਿਹਾਰੀ ਸਤਿਸਈ।

ਕਰ ਕੰਕਨ ਕੰਚਨ ਹੀਰ ਗਦੇ, ਬਿਚ ਚੰਚਲ ਲੋਚਨ ਜਨੋਂ ਜਲ ਮਾਛੀ।
ਗਰ ਪ੍ਰਾਬ੍ਰਿਤ ਨੀਵ ਮਨੋਗ ਬਨਜੋ, ਬਰ ਚੀਰਨ ਕੀ ਕਰਿ ਪੋਸ਼ਿਸ਼ ਕਾਛੀ।
ਖਰ ਤੀਰ ਧਰੇ ਕਰ ਫੇਰਤਿ ਹੇਰਤਿ, ਦੇਹਿ ਧਰੇ ਨਰ ਪੂਰਨ ਸਾਛੀ ॥ ੨੯ ॥

[ਨਾਮ ਪ੍ਰ ਪ੍ਰ: ਚਿ ੧

ਇਹੋ ਹਾਲ ੨੮ ਮਾਤ੍ਰਾ ਦੇ ਦਵੈਯਾ ਆਦਿ ਛੰਦਾਂ ਦਾ ਹੈ:—

ਚਰਨ ਕਮਲ ਕਲਮਲਹਿੰ ਨਿਵਾਰਨ, ਉਰ ਧਰਿ ਧਯਾਨਹਿੰ ਤਿਨ ਕੋ।
ਸ਼੍ਰੀ ਨਾਨਕ ਇਤਿਹਾਸ ਬਖਾਨੋਂ, ਦੁਖ ਨਾਸ਼ਨ ਪ੍ਰਨ ਜਿਨ ਕੋ।
ਸੁਸਾ ਅਵਾਸ ਗਏ ਸੁਖਰਾਸੀ, ਮਿਲੀ ਸੋਦਰੀ ਹਿਤ ਸੋਂ।
ਸਾਦਰ ਮੰਚ ਡਸਾਇ ਬਿਸਾਏ, ਹਰਖੀ ਸਰਸ ਅਮਿਤ ਸੋਂ ॥ ੧ ॥

[ਨਾਮ ਪ੍ਰ ਪ੍ਰ ਚਿ ੩੫

ਕਬਿੱਤ ਉੱਤੇ ਆਪ ਦਾ ਕਮਾਲ ਡਾਢਾ ਹੀ ਵਧਵਾਂ ਹੈ:—

ਦਯੋਤ ਕਰ ਚੰਡ ਮਹਿੰ, ਨੀਤ ਨ੍ਰਿਪ ਦੰਡ ਮਹਿੰ, ਦਾਨ ਗਜ ਗੰਡ ਮਹਿੰ, ਸ਼ੋਭਤਿ ਅਪਾਰ ਹੈ। ਹਵੀ ਜਿਮ ਖੀਰ ਮਹਿੰ, ਧੀਰ ਜਿਮ ਬੀਰ ਮਹਿੰ, ਸੀਰ ਦਿਮ ਨੀਰ ਮਹਿੰ, ਹੋਤਿ ਸੁਖਕਾਰ ਹੈ। ਜੋਨ੍ਹ ਜਿਮ ਇੰਦ ਮਹਿੰ, ਰੰਧਿ ਅਰਵਿੰਦ ਮਹਿੰ, ਮੋਖ ਤਤਬਿੰਦ ਮਹਿੰ, ਜਾਨਿ ਨਿਰਧਾਰ ਹੈ। ਸੁੱਛ ਜਸ ਦਾਨ ਮਹਿੰ, ਤਾਨ ਜਿਮ ਗਾਨ ਮਹਿੰ, ਗ੍ਰੰਥ ਗੁਰ ਗਜਾਨ ਮਹਿੰ ਤੇਸੇ ਰਸ ਸਾਰ ਹੈ ॥ ੧ ॥

[ਨਾਮ ਪ੍ਰ: ਪ੍ਰ ਚਿ: ੭

ਡਾਢੇ ਕਠਨ ਵਜ਼ਨਾਂ ਨੂੰ ਜੋ ਆਮ ਵਰਤਾਰੇ ਦੇ ਨਹੀਂ ਹਨ, ਜਦ ਲੈ ਬੈਠਦੇ ਹਨ ਤਾਂ ਥੀ ਕਿਤੇ ਝਿਜਕ ਖਾਂਦੇ ਨਜ਼ਰ ਨਹੀਂ ਪੈਂਦੇ, ਉਵੇਂ ਹੀ ਮਸਤ ਚਾਲ ਤੇ ਸੁਤੇ ਪ੍ਰਵਾਹ ਚਲਦਾ ਹੈ ਜਿਵੇਂ ਕਿ ਸੌਖੇ ਛੰਦਾਂ ਵਿਚ ਦਿੱਸਦਾ ਹੈ ਤੇ ਫਿਰ ਵਾਧੇ ਦੀ ਗਲ ਇਹ ਵੀ ਹੈ ਕਿ ਉਸ ਵਿਚ ਆਪਣੀ ਚਿੱਤ੍ਰਕਾਰੀ ਦਾ ਕਮਾਲ ਦਿਖਾਉਂਦੇ ਹਨ:—

ਅੰਮ੍ਰਤ ਧੁਨਿ—ਥਲ ਥਲ ਦਲ ਖਲਭਲ ਪਰਜੋ ਲੋਥ ਉਲੱਥ ਪਲੱਥ। ਜਸਵਾਰੀ ਕੋ ਫਿਰਤਿ ਹੈ ਹਾਥੀ ਹੱਥ ਪ੍ਰਮੱਥ। ਹੱਥ ਪ੍ਰਮੱਥਥ ਕਿੱਤ ਨ ਪੱਥਥ ਥਿਤ ਜਹਿੰ ਜੁੱਥਥ। ਥਲ ਥਲ ਗੁੱਥਥ ਥਿਰਤ ਨ ਸੱਥਥ ਥਰ ਥਰ ਗੁੱਥਥ। ਥੰਭਤਿ ਨ ਕਿੱਥਥ ਥਿਰ ਥਿਰ ਚਿੱਥਥ ਥਪੁ ਉਪਲੱਥਥ। ਥਿਸਲ ਚਲੱਥਥ ਥੁਰਯ ਨਮੱਥਥ ਥਕਤ ਪਰੰ ਥਲ ਥਲ ॥ ੧੫ ॥

[ਥ ੪ ਅੰਸੁ ੨੭

ਲਲਿਤਪਦ ਛੰਦ*—ਸੁਰਨ ਪਰਖਤਿ ਹੁਰਨ ਬਿਥਰਤਿ ਪਿਖਿ ਪਿਖਿ ਬਰਹਿੰ ਉਤਾਲਾ। ਖੰਜਨ ਲੋਚਨ ਅੰਜਨ ਅੰਜਤਿ ਕਰਹਿੰ ਸ਼ਿੰਗਾਰ ਬਿਸਾਲਾ। ਮੰਜਤਿ ਮੁਖ ਰੰਜਤਿ ਨਿਜ ਬਰ ਕੋ ਹਾਸ ਬਿਲਾਸਨ ਮੰਗਾ। ਮਹਿੰਦੀ ਕਰਨਿ ਅਰੁਨ ਕਰ ਚਰਨਨ ਤਰੁਨ ਹਰਨ ਮਨ ਅੰਗਾ ॥ ੪੪ ॥

[ਲ: ਥ ਅੰਸੁ ੨੭

ਚਿੱਤ੍ਰਪਦਾ ਛੰਦ—ਤ੍ਰਾਣ ਕਰੈਂ ਨਿਜ ਦਾਸਨ ਕੀ ਭਵ ਬੰਧਨ ਤੋਰਿ ਦਵੂ ਨਿਰਬਾਣ।

---

*ਪੁਰਾਤਨ ਚਾਲ ਲਲਿਤ ਪਦ ਦੀ ੧੬+੧੨ ਮਾਤ੍ਰਾ ਹੈ ਤੇ ਤੁਕਾਂਤ ਦੇ ਦੋ ਚਰਨਾਂ ਦਾ ਮਿਲਵਾਂ, ਪ੍ਰਭੂ ਰਾਮ ਦਾਸ ਜੀ ਨੇ ਲਲਿਤ ਪਦ ੧੫+੧੨ ਮਾਤ੍ਰਾ ਦਾ ਲਿਖਿਆ ਹੈ।

ਬਾਣ ਕੁਦੰਡ ਪ੍ਰਚੰਡ ਧਰੇ ਗਜ ਸੁੰਡ ਮਨੋ ਭੁਜਦੰਡ ਪ੍ਰਮਾਣ। ਮਾਣ ਨਿਮਾਣਨਿ ਹਾਣ ਅਰੀ ਗਣ ਬਾਣ ਸਦਾ ਜਿਨ ਆਯੁਧ ਪਾਣ। ਪਾਣਿਤ ਹਿੰਦਨ ਗੋਬਿੰਦ ਸਿੰਘ ਗੁਰੁ ਬਰ ਬੀਰ ਧਰੈਂ ਅਤਿ ਤ੍ਰਾਣ ॥ ੧੭ ॥ [ਰਾਸ ੧ ਅੰਸੁ ੧

ਮਰਹਰੀ ਛੰਦ–ਹੋਰਤਿ ਸੁਤਕਾਲੁ ਹਰਖ ਬਿਸਾਲੁ ਪਛਨੋਚਿਤ ਮਨ ਜਾਨ।
ਹਮ ਕਾਜ ਬਿਸੇਖਾ ਸੀਖਹਿ ਲੇਖਾ ਬੈਸ ਅਬਹਿ ਪਹਿਚਾਨ।
ਕਾਰੰ ਪਟਵਾਰੀ ਗ੍ਰਾਮਹਿੰ ਸਾਰੀ ਕਰਨੋਚਿਤ ਤਬਿ ਹੋਇ।
ਪਾਂਧੇ ਪਹਿ ਬੈਸੇ ਹੋ ਮਮ ਜੈਸੇ ਸਿਖਜਾ ਨਿਪੁਨੰ ਸੋਇ ॥ ੩ ॥ [ਨਾ: ਪ੍ਰ ਪੂ ਅ ੯

ਨਰਾਜ ਛੰਦ–ਭਲਾਨ ਆਨ ਗ੍ਰਾਮ ਕੋ ਬਿਲੋਕਿ ਭੇਰ ਕੀਨਿਓਂ। ਗੁਰੂ ਗੁਬਿੰਦ ਸਿੰਘ ਕੀ ਨ ਓਰ ਭੀਠ ਦੀਨਿਓਂ। ਕ੍ਰਿਪਾ ਨਿਕੇਤ ਕੀ ਕ੍ਰਿਪਾ ਕ੍ਰਿਪਾਨ ਕੇਤ ਜਾਂਹਿ ਕੇ। ਕਹੋ ਸੁ ਕੌਨ ਦੂਸਰੋ ਬਿਗਾਰ ਕਾਜ ਤਾਂਹਿ ਕੇ ॥ ੯ ॥ [ਰੁ: ੨ ਅੰਸੁ ੬੭

ਚੰਚਲਾ ਛੰਦ–ਸ਼੍ਰੀ ਗੁਰੂ ਬਿਲੋਕ ਤੇ ਉਤੰਗ ਬਾਨ ਪੈ ਬਿਰੰਤ। ਜੰਗ ਮੈਂ ਉਮੰਗ ਕੈ ਤੁਫੰਗ ਸੰਗ ਭੰਗਯੰਤਿ। ਗੋਰੀਆਂ ਦੁਓਰੀਆਂ ਸੁ ਛੋਰੀਆਂ ਸਰੀਰ ਢੋਰ। ਰੋਰੀਆਂ ਘਨੇਰੀਆਂ ਬਿਖੇਰੀਆਂ ਜਿ ਲੋਥ ਘੋਰ ॥ ੬ ॥ [ਰੁ: ੪ ਅੰਸੁ ੨੬

ਨਿਸਪਾਲਕ ਛੰਦ--ਸ਼੍ਰੀ ਗੁਰ ਪ੍ਰਯੰਕ ਨਿਸ ਕੇ ਬਿਚ ਸਦੀਵਹੀਂ। ਹੋਵਹਿੰ ਸੁਚੇਤ ਰਖਵਾਰ ਥਿਤ ਥੀਵਹੀਂ। ਬਿੰਸਤ ਸੁ ਪੰਚ ਗਿਨਤੀ ਤਿਨਹੁ ਜਾਨਿਯੇ। ਜਾਗਤਿ ਰਹੰਤ ਗਹਿ ਆਯੁਧ ਸੁ ਪਾਨਿਯੇ ॥ ੨ ॥ [ਰੁ: ੪ ਅੰਸੁ ੨੫

ਸਿਰਖੰਡੀ ਛੰਦ–ਮਿਲਿ ਮਿਲਿ ਹੇਲਾ ਘਾਲੈਂ ਛਾਲੈਂ ਉੱਛਲੈਂ। ਮੁੱਛੈਂ ਬੰਕ ਬਿਸਾਲੈਂ ਤੱਛੈਂ ਤਤਛਿਨੈਂ। ਰੱਛੈਂ ਗੱਛ ਉਛਾਲੈਂ ਢਾਲੈਂ ਛੈਲ ਜੇ। ਭੱਛੈਂ ਪੱਛ ਕਰਾਲੈਂ ਆਮਿਖ ਛਕ ਰਹੇ ॥ ੧੩ ॥ ਤਛਾ ਮੁੱਛ ਬਨਿ ਅੰਗੀ ਛੱਡਜੋ ਜੁੱਧ ਨਾਂ। ਬਾਣੇ ਰੰਗ ਸੁਰੰਗੀ ਸ਼ੋਣਿਤ ਸੋਂ ਭਰੇ। ਉਛਲੈਂ ਛੈਲ ਛਲੰਗੀ ਛਾਲੈਂ ਛੋਭਤੇ। ਕੱਛੈਂ ਕੋਸ ਕੁਜੰਗੀ ਜੰਗੀ ਸੋਭਦੇ* ॥ ੧੪ ॥ [ਰੁ: ੪ ਅੰਸੁ ੧੬

ਕੁਜੰਗ ਪ੍ਰਯਾਤ=ਛਕੇ ਛੈਲ ਛਾਜੇ ਛਬੰ ਛੋਤ੍ਰ ਛੱਤ੍ਰੀ। ਛਮਾ ਛੇਮ ਛੋਨੀ ਛੁਝੈ ਛੋਭ ਅੱਤ੍ਰੀ।
ਮਲੇਛਾਨ ਲੱਛਾਨ ਛੈ, ਹੱਛ ਸ੍ਰਛੰ। ਲਸੈ ਬੀਰ ਰੂਪੰ ਬਸੈ ਦਾਸ ਬੱਛੰ† ॥ ੧੧ ॥ [ਰੁ: ੬ ਅੰਸੁ ੫੭

ਪਾਧੜੀ ਛੰਦ–ਚਰੜੰਤਿ ਚਾਂਪ ਬਰਖੰਤਿ ਤੀਰ। ਸਰੜੰਤਿ ਜਾਤਿ ਬਰੜੰਤਿ ਬੀਰ।
ਤਕਿਯੰਤਿ ਸ਼ੱਤ੍ਰੂ ਹਤਿਯੰਤਿ ਜੰਗ। ਅਤਿਯੰਤ ਤ੍ਰਾਸ ਥਰਰੰਤਿ ਅੰਗ ॥ ੫ ॥
ਕਰਿਯੰਤਿ ਸ਼ੀਘ੍ਰ ਨਿਕਸੰਤਿ ਬਾਨ। ਖਿਚਿਯੰਤਿ ਚਾਂਪ ਲਗਿਯੰਤਿ ਕਾਨ।
ਮੁਚਕੰਤਿ ਜਾਤ ਬਰਿਯੰਤ ਧਾਇ। ਗਿਰਯੰਤਿ ਬੀਰ ਬਕਿਯੰਤ 'ਹਾਇ' ॥ ੬ ॥ [ਰੁ: ੨ ਅੰਸੁ ੭੨

ਪ੍ਰਮਾਣਿਕਾ–ਕਮਾਨ ਬਾਨ ਸਾਧਿ ਕੈ। ਗੁਰੂ ਗੁਰੂ ਅਰਾਧਿ ਕੈ।

---

*ਇਸ ਛੰਦ ਦੀ ਬੋਲੀ ਪੰਜਾਬੀ ਹੈ ਪਰ ਖੂਬੀ ਇਹ ਹੈ ਕਿ ਹਿੰਦੀ ਦਾਨ ਸਮਝ ਸਕਦਾ ਹੈ।
†ਦੇਖੋ ਇਹ ਹਿੰਦੀ ਹੈ, ਪਰ ਪੰਜਾਬੀ ਦਾਨ ਸਮਝ ਸਕਦੇ ਹਨ।

ਸਯੁਰ ਸਿੰਘ ਜੇਤਨੇ। ਇਕੱਤ੍ਰ ਹੋਇ ਤੇਤਨੇ॥ ੧੦॥ [ਅ: ੪ ਅੰਸੁ ੧੫

ਨਵਨਾਮਕ--ਤੜ ਭੜ ਤੁਪਕਨ। ਤਜਿ ਤਜਿ ਅਰਿ ਹਨਿ।
ਖੜਗਨਿ ਹਤਿ ਹਤਿ। ਮਰਤਿ ਸੁ ਜਿਤ ਕਿਤ*॥ ੨॥ [ਰੁ: ੪ ਅੰਸੁ ੬੫

ਰੁਣ ਝੁਣ--ਸਭ ਗਿਰ ਨਾਵੇ। ਧਨੁ ਸਰ ਹਾਵੇ। ਚਹਿੰ ਚਿਤ ਹੇਲਾ। ਕਰਨਿ ਧਕੇਲਾ॥ ੨੩॥ [ਕੁ: ੪ ਅੰਸੁ ੧੫

ਚੰਪਕ ਮਾਲਾ--ਦੀਰਘ ਰੋਰਾ ਦ੍ਵੈਦਿਸ਼ ਹੋਵਾ। ਚਾਹਤਿ ਹਾਥੀ ਕੋ ਤਬ ਢੋਵਾ।
ਸਿੰਘ ਗਏ ਘੋਰੇ ਅਸੁਵਾਰਾ। ਲੋਹ ਗੜੀ ਕੋ ਦ੍ਵਾਰ ਨਿਹਾਰਾ॥ ੨॥ [ਰ: ੪ ਅੰਸੁ ੭੪

ਸ੍ਰਾਬਾਸ ਛੰਦ--ਖਰ ਖਪਰਾ ਧਰਿ। ਧਨੁ ਗੁਨ ਮੈਂ ਭਰਿ। ਕਰਖਤਿ ਆਛਯ।
ਛੋਰਨ ਬਾਛਯ॥ ੧੪॥ ਸਰਪ ਸਮਾਨਹਿ। ਛੁਟਤਿ ਪਯਾਨਹਿ।
ਢਿਗ ਥਲ ਕਾਨਯ। ਲਗਤਿ ਸੁ ਬਾਨਯ॥ ੧੫॥ [ਕੁ: ੪ ਅੰਸੁ ੯

ਹਰ ਬੋਲਮਨਾ--ਹਤਿ ਭਾਲਨ ਤੇ। ਰੁਕ ਢਾਲਨ ਤੇ। ਗਹਿ ਤੋਮਰ ਕੋ। ਹਨਤੇ ਅਰਿ ਕੋ॥ ੩॥ [ਰੁ: ੨ ਅੰਸ ੨੯

ਰਸਾਵਲ (ਸਿੱਖ ਨਾਰੀ)--ਗੁਰੂ ਬਾਨ ਲੀਨਾ। ਧਨੰ ਔਂਚ ਕੀਨਾ। ਤਜਜੋ ਬੇਗ ਸਿੰਗਾ।
ਲਗਜੋ ਖਾਨ ਅੰਗਾ॥ ੨੪॥ ਗਿਰਜੋ ਜੰਗ ਖੇਤਾ। ਨਹੀਂ ਫੇਨ ਚੇਤਾ।
ਭਸਜੋ ਨਾਗ ਮਾਨੋ। ਕਰੇ ਪ੍ਰਾਨ ਹਾਨੋ॥ ੨੫॥ [ਰ: ੨ ਅੰਸੁ ੩੦

ਪਿੰਗਲ ਦੇ ਪੱਖ ਵਿਚ ਇਕ ਕਮਾਲ ਆਪਦਾ ਇਹ ਹੈ ਕਿ ਛੰਦ ਅਪਣੇ ਆਪ ਵਿਚ ਸੁੱਧ ਬੱਝ ਗਿਆ ਲੋੜ ਪੂਰੀ ਹੋ ਗਈ, ਪਰ ਅਕਸਰ ਛੰਦ ਦੇ ਭਾਵ ਤੇ ਪਿੰਗਲ ਦੀ ਚਾਲ ਦਾ ਬੀ ਕਵੀ ਜੀ ਵਿਆਹ ਕਰ ਦਿਆ ਕਰਦੇ ਹਨ, ਜਿਵੇਂ ਕਿ ਆਪ ਨਾਚ ਦਾ ਵਰਣਨ ਕਰਨ ਲਗੇ ਹਨ ਤਾਂ ਉਸ ਲਈ ਤ੍ਰਿਭੰਗੀ ਛੰਦ ਵਰਤਿਆ ਹੈ। ਇਸ ਦੀ ਚਾਲ ਨਾਚ ਦੀ ਠੁਮਕ ਠੁਮਕ ਨਾਲ ਮਿਲਦੀ ਹੈ। ਇਹ ਛੰਦ ਅਕਸਰ ਬੀਰ ਰਸ ਵਿਚ ਵਰਤੀਂਦਾ ਹੈ। ਕਵੀ ਜੀ ਨੇ ਇਸ ਦੀ ਚਾਲ ਵਿਚ ਨਾਚ ਦਾ ਆਭਾਸ ਐਸਾ ਪਾਇਆ ਹੈ ਤੇ ਨਾਚ ਦੀ ਚਾਲ ਲਈ ਪਦ ਇਸ ਤਰ੍ਹਾਂ ਰੁੰਦੇ ਹਨ ਕਿ ਪੜ੍ਹਦਿਆਂ ਮਾਨੋ ਨਾਚ ਦੀ ਗਮਕਾਰ ਹੁੰਦੀ ਭਾਸਣ ਲਗ ਜਾਂਦੀ ਹੈ:--

ਚੰ ਚਟਪਟ ਨਾਰੀ ਲੇਤ ਭਵਾਰੀ ਛਮ ਛਮ ਕਾਰੀ ਛਬਿ ਧਰਨੀ।
ਸੰ ਸਟਪਟ ਬੈਠਤਿ ਭੁਜਾ ਅਮੈਠਤਿ ਤਾਲ ਇਕੈਠਤਿ ਮਨ ਹਰਨੀ।
ਲੰ ਲਟਪਟ ਛੈਲੀ ਰੂਪ ਨਿਵੈਲੀ ਗਤਿ ਅਲਿਬੇਲੀ ਸੁਠ ਅੰਗਾ।
ਠੰ ਠੁਮ ਠੁਮ ਠੁਮਕੀ ਝੁਕ ਝੁਕ ਝੁਮਕੀ ਦੂਮ ਦੂਮ ਦੂਮਕੀ ਮਿਰਦੰਗਾ॥ ੪੮
ਲੰ ਲਟ ਸੁਠ ਲਟਕੀ ਚਿਕਨਤਿ ਚਟਕੀ ਬੇਨੀ ਸੋਟਕੀ ਬਿਸਿਯਰਤੰ।
ਬੰ ਬਿਧ ਜਸੋਂ ਨਟਕੀ ਸਾਰਤ ਪਟਕੀ ਕਰਵਰ ਮਟਕੀ ਸਿਰ ਧਰਤੰ।
ਕੰ ਕਿੰਕਨਿ ਕਟਕੀ ਤਬ ਛਬਿ ਥਟਕੀ ਸਭ ਮਤ ਝਟਕੀ ਚਿੱਤ੍ਰ ਲਿਖੇ।

---

*ਇਸ ਛੰਦ ਵਿਚ ਗੁਰੂ ਅਖਰ ਕੋਈ ਨਹੀਂ ਹੈ, 'ਰੌਦ੍ਰ ਰਸ' ਦੇ ਸਿਰਲੇਖ ਹੇਠਾਂ ਪੰਨਾ ੨੦੩ ਪਰ ਦੇਖੋ ਉਦਾਹਰਣ, ਇਹੋ ਛੰਦ ਕਿਤਨਾ ਲੰਬਾ ਲਈ ਜਾਂਦੇ ਹਨ ਤੇ ਖਿਆਲਾਂ ਦੀ ਲੜੀ ਕਿਵੇਂ ਪੋਤਵੀਂ ਟੁਰੀ ਜਾਂਦੀ ਹੈ।

ਮੈ ਸੁਧ ਨਹਿੰ ਘਟਕੀ ਸਭਾ ਸੁ ਠਟਕੀ ਦ੍ਰਿਸ਼ਟਹਿੰ ਅਟਕੀ ਨ੍ਰਿਤ ਵਿਖੇ ॥੪੯

[ਨਾਮ ਪ੍ਰ ੨: ਧਿ ੨੨

ਇਸੇ ਤਰ੍ਹਾਂ ਜੰਗ ਹੁੰਦਾ ਵਰਣਨ ਜਦ ਕਰਦੇ ਹਨ ਤਦ ਛੰਦ ਬੀ ਉਸੇ ਦੇ ਅਨਕੂਲ ਲੱਭਦੇ ਹਨ, ਤੇ ਪਦ-ਗੋਂਦ ਐਸੀ ਕਰਦੇ ਹਨ ਕਿ ਜੰਗ ਹੁੰਦਾ ਭਾਸਣ ਲਗ ਜਾਂਦਾ ਹੈ। ਉਸ ਵੇਲੇ ਛੰਦ ਦੀ ਚਾਲ, ਪਦ-ਗੋਂਦ ਤੇ ਵਿਚ ਬੱਧੇ ਭਾਵ ਤ੍ਰੈਹਾਂ ਦਾ ਸੰਗਮ ਕਰਕੇ ਤਸਵੀਰ ਖਿੱਚ ਦੇਣ ਦਾ ਕਮਾਲ ਕਰ ਦਿਖਾਉਂਦੇ ਹਨ। ਨਮੂਨੇ ਮਾਤ੍ਰ ਲਈ ਦੇਖੋ:—

ਰਸਾਵਲ—ਤੁਫੈਗੋਂ ਸੰਭਾਰੀ। ਬਰੂਦੰ ਸੁ ਡਾਰੀ। ਦੁਗੋਰੀ ਕਸੈਤੇ। ਪਲੀਤੇ ਜਮੈਤੇ ॥ ੪੩ ॥
ਕਲਾ ਜੋੜ ਤੋੜੇ। ਕਲੀ ਸਾਥ ਮੋੜੇ। ਧਰੇ ਹਾਥ ਤਾਕੇ। ਝੁਕਾਏ ਕੜਾਕੇ ॥ ੪੪ ॥
ਚਲੇਂ ਸ੍ਰੁਕ ਗੋਰੀ। ਲਰੋਂ ਦੇਹਿ ਛੋਰੀ। ਦੜਾ ਦਾੜ ਰੋਰੇ। ਸੁ ਤਾਲੰ ਚੁਫੇਰੇ ॥ ੪੫ ॥
ਕੜਾ ਕਾੜ ਮਾਚੀ। ਲਹੂ ਧੁਲ ਰਾਚੀ। ਖਰੇ ਸਿੰਘ ਮਾਰੈਂ। ਨਹੀਂ ਤ੍ਰਾਸ ਧਾਰੈਂ॥੪੬॥
ਮਹਾਂ ਬੀਰ ਗਜਾਰਾਂ। ਤੜਾਰੀ ਕਿਨਾਰਾ। ਜਿਤੈ ਸ਼ੱਤ ਆਏ। ਤਹਾਂ ਘਾਵ ਘਾਏ॥੪੭॥
ਕ੍ਰਿਪਾਨੇ ਕਟੇਜੇ। ਪੁਰੇਜੇ ਪੁਰੇਜੇ। ਲਰੇ ਇੰਦ ਖਾਨਾ। ਬਡੇ ਜੰਗ ਠਾਨਾ ॥ ੪੮ ॥

[ਐਨ ੧ ਅੰਸੂ ੧੦

ਭੁਜੰਗ ਪ੍ਰਯਾਤ—ਝਟਾ ਪੱਟ ਜੁੱਟੇ ਲਟਾ ਪੱਟ ਹੋਏ। ਸਟਾਪੱਟ ਸੁੱਟੇ ਕਟਾਕੱਟ ਜੋਏ।
ਕਟਾਕੱਟ ਕੱਟੇ ਚਟਾਪੱਟ ਮਾਰੇ। ਖਟਾ ਪੱਟ ਖੋਟੇ ਹਟਾਹੱਟ ਹਾਰੇ ॥ ੫੧ ॥

[ਐਨ ੧ ਅੰਸੂ ੧੦

ਅਕਸਰ ਡਿੱਠਾ ਹੈ ਕਿ ਕਵੀ ਜੀ ਜੰਗ ਲਈ ਹੋਰ ਲਿਖੇ ਛੰਦ ਵਰਤਦੇ ਹਨ ਗ਼ਾਲਬਨ ਇਹ ਪੈਰਵੀ ਆਪ ਨੇ ਦਸਮੇਸ਼ ਜੀ ਦੇ ਜੁੱਧ ਲਈ ਵਰਤੇ ਕਈ ਛੰਦਾਂ ਦੀ ਕੀਤੀ ਹੈ:—

ਰਸਾਵਲ, ਭੁਜੰਗ ਪ੍ਰਯਾਤ, ਨਰਾਜ, ਪਾਧੜੀ, ਤ੍ਰਿਭੰਗੀ, ਚੌਪਕ ਮਾਲਾ, ਸਿਰ ਖੰਡੀ ਲਲਿਤ ਪਦ, ਨਵ ਨਾਮਕ, ਸਾਬਾਸ, ਰੁਣ ਝੁਣ, ਨਿਸ ਪਾਲਕ, ਦੋਧਕ, ਹਾਕਲ, ਚੰਚਲ, ਹਰ ਬੋਲਮਨਾ, ਤੋਮਰ ਆਦਿ।

ਜਿਵੇਂ ਗੁਰ ਪ੍ਰਤਾਪ ਸੂਰਜ ਵਿਚ ਬ੍ਰਿਜਭਾਸ਼ਾ ਤੇ ਸੰਸਕ੍ਰਿਤ ਦੇ ਕੋਸ਼ ਦਾ ਵਿਸ਼ਾਲ ਵਰਤਾਉ ਦੇਖਕੇ ਆਪ ਦਾ ਕੋਸ਼ ਪਰ ਕਮਾਲ ਦਿੱਸਦਾ ਹੈ ਤਿਵੇਂ ਗੁ: ਪ੍ਰ: ਸੂਰਜ ਤੇ ਰਾਮਾਯਣ ਤੇ ਹੋਰ ਗ੍ਰੰਥਾਂ ਵਿਚ ਵਰਤੇ ਛੰਦਾਂ ਤੋਂ ਪਿੰਗਲ ਪਰ ਆਪ ਦਾ ਕਮਾਲ ਦਿੱਸਦਾ ਹੈ। ਇਕ ਤਾਂ ਬੰਦਸ਼ ਦੀ ਰਵਾਨਗੀ ਕੁਦਰਤੀ ਸਰਲ ਤੇ ਮਸਤ ਚਾਲ ਵਾਲੀ ਹੈ, ਮਾਨ ਸੰਗੀਤ ਹੀ ਹੈ, ਦੂਸਰੇ ਛੰਦ ਜੋ ਵਰਤੇ ਹਨ ਇੰਨੇ ਬਹੁਤੇ ਹਨ ਕਿ ਆਪ ਦਾ ਪਿੰਗਲ-ਗ੍ਯਾਨ ਬੀ ਸ਼ਲਾਘਾ ਯੋਗ ਨਿਕਲਦਾ ਹੈ। ਛੰਦ ਜੋ ਆਪ ਨੇ ਵਰਤੇ ਹਨ ਉਹਨਾਂ ਵਿਚੋਂ ਕੁਝਕ ਦੇ ਨਾਮ ਏਥੇ ਦੇਂਦੇ ਹਾਂ:—

ਅਨੁਸ਼ਟੁਪ, ਅਨੰਗ ਸ਼ੇਖਰ, ਅੰਮ੍ਰਿਤ ਧੁਨਿ, ਅੜਿਲ, ਸ਼ਸ਼ਿਬਦਨਾ, ਸਾਬਾਸ, ਸਵੈਯਾ, ਸਿਰਖੰਡੀ, ਸੋਰਠਾ, ਸ਼ੰਕਰ, ਸੰਖਨਾਰੀ, ਹਰ ਗੀਤਕਾ, ਹਰਿਬੋਲਮਨਾ, ਹਾਕਲ, ਹੰਸਕ, ਕਬਿੱਤ, ਕੁੰਡਲੀਆ, ਚਾਚਰੀ, ਚੌਪਈ; ਚਿੱਤ੍ਰਪਦਾ, ਚੂਲਕਾ, ਚੰਚਲ, ਚੌਪਕ ਮਾਲਾ, ਛਪਯ, ਤੋਟਕ, ਤੋਮਰ, ਤ੍ਰਿਭੰਗੀ, ਦੁਵੈਯਾ, ਦੋਹਰਾ, ਦੋਧਕ, ਨਰਾਜ, ਨਵਨਾਮਕ, ਨਿਸ ਪਾਲਕ, ਨਿਸ਼ਾਨੀ, ਪਾਧੜੀ, ਪ੍ਰਮਾਣਕਾ, ਬੈਂਤ, ਭੁਜੰਗ ਪ੍ਰਯਾਤ, ਮਤ ਦ੍ਰਮਿਲਾ, ਮਰਹਰੀ; ਰਸਾਵਲ, ਰੁਣਝੁਣਾ, ਲਲਿਤ ਪਦ ਆਦਿ।

੩. ਰਸ।

ਸਾਹਿੱਤ੍ਯ ਵਿਚ ਤੇ ਖਾਸ ਕਰ ਕਾਵ੍ਯ ਵਿਚ ਜੋ ਰਸਵ੍ਯਾਯਕ ਭਾਵ ਬੰਨ੍ਹੇ ਜਾਂਦੇ ਹਨ ਓਹ ਕਈ ਜ਼ਬਾਨਾਂ ਵਿਚ ਖੁਲ੍ਹੇ ਵਰਣਿਤ ਹੁੰਦੇ ਹਨ, ਪਰ ਸੰਸਕ੍ਰਿਤ ਤੇ ਹਿੰਦੀ ਕਵੀਆਂ ਨੇ ਉਹਨਾਂ ਨੂੰ ਨੌ ਰਸਾਂ ਵਿਚ ਵੰਡਿਆ ਹੈ। ਇਸ ਪਹਿਲੂ ਵਿਚ ਜੇ ਕਵੀ ਜੀ ਦਾ ਕਮਾਲ ਦੇਖਣਾ ਹੋਵੇ ਤਾਂ ਪਾਠਕ ਪੁਸਤਕ ਵਿਚ ਆਪ ਮੁਤਾਲਿਆ ਕਰ ਸਕਦੇ ਹਨ। ਵੰਨਗੀ ਮਾਤ੍ਰ ਅਸੀਂ ਏਥੇ ਕਵਿ ਜੀ ਦੀ ਰਚਨਾ ਵਿਚੋਂ ਕੁਛਕ ਛੰਦ ਨਵਾਂ ਰਸਾਂ ਤੇ ਦੇਂਦੇ ਹਾਂ।

ਸ਼੍ਰਿੰਗਾਰ ਰਸ—ਇਕ ਜੋਮਲ ਤਨੁਜਾ ਤਨ ਸੁੰਦਰ। ਚਾਤੁਰਤਾ ਚੰਚਲ ਗੁਨ ਮੰਦਰ।
ਕਮਲ ਪੱਤ੍ਰ ਬਿਸ੍ਤਾਰ ਬਿਲੋਚਨ। ਪਿਖਤ ਕਟਾਛਨ ਧੀਰਜ ਮੋਚਨ। ੯।
ਬੈਨੀ ਨਾਗਨ ਸੀ ਸਟਕਾਰੀ। ਮੱਧਜ ਦੇਸ਼ ਸੂਖਮ, ਕੁਚ ਭਾਰੀ।
ਗੌਰ ਰੰਗ ਦੀਪਕ ਜਨੁ ਪਾਤ। ਕਿਧੌਂ ਦਿਪਤਿ ਕੰਚਨ ਅਵਿਦਾਤ। ੧੦।
ਭ੍ਰੌਰ ਗੁੰਜਾਰਤਿ ਜਿਹ ਪਰਵਾਰਤਿ। ਸਖੀ ਪਾਸ ਤੇ ਰਹਤਿ ਬਿਹਾਰਤਿ।
ਜੌਬਨਿ ਬਰਖਨ ਕੀ ਬਰ ਬਾਲਾ। ਮਨਹੁ ਅਧ੍ਰਮ ਲਾਟ ਹ੍ਵੈ ਜ੍ਵਾਲਾ। ੧੧।
[ਰਾ ੨ ਅੰਸੂ ੪

ਪੁਨਾ—ਸੁੰਦਰ ਸਰਬੰਗਨ ਬਿਖੈ ਤਰੁਨੀ ਗਨ ਹੋਰੀ। ਆਂਖ ਕਮਲ ਕੀ ਪਾਂਖਰੀ ਚਲ ਚਾਲ ਘਨੇਰੀ। ਬਿਧੁ ਬਦਨੀ ਸੁ ਕ੍ਰਿਸ਼ੋਦਰਾ ਸੁਠ ਸਜਾਮ ਸੁ ਕੇਸੀ। ਗਜਗਾਮਨੀ ਸੁਰ ਕੋਕਿਲਾ ਕਟ ਕੇਹਰਿ ਜੈਸੀ। ੨੧। ਕੰਠ ਕਪੋਤੀ ਸੁੰਦਰੀ ਸਮ ਓਠ ਪ੍ਰਵਾਲਾ। ਜੋਗਿਨ ਕੇ ਧੀਰਜ ਹਰੈਂ ਐਸੀ ਗਨ ਬਾਲਾ।
[ਰਾ ੧ ਅੰਸੂ ੩੧

ਫਿਰ ਆਪ ਦਰੋਪਦੀ ਦੀ ਤਸਵੀਰ ਐਉਂ ਖਿਚਦੇ ਹਨ:—

ਨਾਗਨ ਸਮ ਲਟਕੀ ਲਟ ਜਾਂਕੀ। ਮਦਨ ਧਨੁਖ ਭ੍ਰਿਕੁਟੀ ਸੁਠ ਬਾਂਕੀ।
ਕੁੰਦ ਰਦਨ ਬਦਨ ਸਸਿ ਰਾਂਕਾ। ਉਦਰ ਸਤ੍ਰਿਵਲਿ ਮਨੋਹਰ ਜਾਂਕਾ॥ ੧੪॥
ਰਤਿ ਰਤੀਕ ਹ੍ਵੈ ਜਿਹ ਦ੍ਰੁਤਿ ਦੇਖੀ। ਤੀਛਨ ਬਾਨ ਕਟਾਛ ਬਿਸੇਖੀ।'''
ਦੀਪ ਸ਼ਿਖਾ ਸੀ ਕੋਕਿਲ ਬੈਨੀ। ਗਜ ਗਾਮਨਿ ਮ੍ਰਿਗ ਸ਼ਾਵਕ ਨੈਨੀ।
ਜਮਨ ਭ੍ਰਮਰੀ ਨਾਭਿ ਗੰਭੀਰਾ। ਨਖਨ ਬਿਲੋਕਤਿ ਲਾਜਤਿ ਹੀਰਾ॥ ੧੬॥
ਦੋਹਰਾ—ਬਹੁਰ ਗ੍ਰੀਵ ਕੀ ਰੁਚਿਰਤਾ ਮਨਹੁ ਉਤਾਈ ਭਾਇ।
ਚਿਬੁਕ ਸ਼ਜਾਮਤਾ ਰਾਹੁ ਜਨੁ ਦੁਰਜੋ ਸਸੀ ਮਹਿੰ ਆਇ॥੧੭॥ [ਨਾ ਉ: ਧਿ ੨੭

ਹਾਸ੍ਯ ਰਸ—ਸਾਹਿਬ ਕਲਗੀਧਰ ਜੀ ਦੇ ਬਾਲ ਅਵਸਥਾ ਦੇ ਚੋਜਾਂ ਵਿਚ ਇਕ ਥਾਵੇਂ ਕਵੀ ਜੀ ਨੇ ਹਾਸ੍ਯ ਰਸ ਐਉਂ ਦਰਸਾਇਆ ਹੈ:—

ਭਾਂਤਿ ਅਨੇਕਨ ਖੇਲਨਿ ਖੇਲਤਿ ਡੋਲਤਿ ਡੋਲਤਿ ਮੰਦਰ ਮਾਂਹੀ।
ਏਕ ਬ੍ਰਿਧਾ ਘਰ ਪਾਸ ਪਰੋਸਨ ਜਾਇ ਖਿਝਾਵਤਿ ਹੈਂ ਘਰ ਤਾਂਹੀ।
ਆਂਖ ਬਚਾਇ ਉਚਾਇ ਲਿਜਾਵਤਿ ਕਾਤਨੀ ਤੁਲ ਰੁ ਸੂਤ ਜਿ ਪਾਹੀ।
ਸੋ ਅਵਿਲੋਕ ਸ਼ਕੋਪ ਉਠੇ ਗਹਿ ਫੁਫਕ ਹਾਥ ਪਰੇ ਪਿਛਵਾਹੀ॥ ੧੭॥
ਅਤਿ ਸਮੀਪ, ਪਲਾਇ ਚਲੈਂ ਭਏ, ਜਨੋਂ ਮਿਲਿਕੈ ਕਹਿ ਫੁਵਨ ਪਾਵੈਂ।

ਦੂਰ ਨ ਜਾਤਿ ਨਜੀਕ ਰਹੈਂ, ਇਮ ਜਾਨਤਿ-ਮੈਂ ਗਹਿ ਲੇਉਂ-ਪਲਾਵੈਂ।
ਨੂਪਰ ਕਿੰਕਨੀ ਕੰਕਨ ਕੰਚਨ ਭੂਖਨ ਏ ਸਭਿ ਨਾਦ ਉਠਾਵੈਂ।
ਧਾਇ ਇਤੈ ਉਤ ਜਾਇਂ ਜਿਤੇ ਕਿਤ, ਤਾਂਹਿ ਗਤਾਗਤਿ ਧਾਰਿ ਭ੍ਰਮਾਵੈਂ ॥ ੧੮ ॥
'ਜਾਂਹਿ ਕਹਾਂ ਗਹਿ ਕੈ ਤੁਝਕੋ ਤੁਵ ਮਾਤ ਕੇ ਪਾਸ ਮੈਂ ਏਉਂ ਗਹਾਈ।
'ਛਛਕ ਏ ਅਪਨੇ ਕਰ ਕੀ ਹਤਵਾਉਂ ਭਲੇ ਸਭ ਬਾਤ ਸੁਨਾਈ।
'ਰੇ ਸੁਨ ਗੋਬਿੰਦ ! ਜਾਹੁ ਅਬੈ ਟਰੁ, ਮੋਹਿ ਕੋ ਸ਼੍ਰੰਮ ਕਰੈਂ ਅਕੁਲਾਈ।
'ਹਾਥ ਤੇ ਡਾਰ ਉਤਾਇਲ ਦੇਵਹੁ ਨਾਂਹਿ ਤ ਮੈਂ ਕਹਿਹੌਂ ਘਰ ਜਾਈ' ॥ ੧੯ ॥
ਤਾਂਹਿ ਖਿਝਾਇ ਭਜਾਇ ਸ਼੍ਰਮਾਵਹਿਂ ਫੇਰ ਬਖੇਰਤਿ ਸੂਤ ਰੁ ਪੂਨੀ।
ਬੀਨਤਿ ਸੋ, ਤਬ ਜਾਇ ਮਿਲੈਂ ਜਹਿਂ ਬਾਲਕ ਬ੍ਰਿੰਦਨ ਖੇਲ ਸਲੂਨੀ।
ਤੂਲ ਰੁ ਤਾਰ ਜਥਾ ਬਿਗਰੇ ਤਿਮ ਹਾਥ ਧਰੇ ਹੁਇ ਕੋਪ ਤਿਊਨੀ।
ਸ਼੍ਰੀ ਗੁਜਰੀ ਢਿਗ ਤੀਰ ਦਿਖਾਵਤਿ ਬਾਤਿ ਬਨਾਇ ਸੁਨਾਵਤਿ ਦੂਨੀ ॥ ੨੦ ॥
[ਭਾ ੧੨ ਅੰਸੂ ੧੯

ਫਿਰ ਭੰਗਾਣੀ ਯੁੱਧ ਵਿਚ ਇਕ ਹਲਵਾਈ ਸਿੱਖ, ਜਿਸ ਨੇ ਕਦੇ ਕੋਈ ਸ਼ਸਤ੍ਰ ਫੜਕੇ ਭੀ ਨਹੀਂ ਦੇਖਿਆ ਸੀ, ਯੁਧ ਲਈ ਤਿਆਰ ਹੁੰਦਾ ਹੈ, ਓਸ ਵੇਲੇ ਦਾ ਆਪ ਦੀ ਕਲਮ ਤੋਂ ਸਮਾਂ ਹਾਸ ਰਸ ਦਾ ਬਖ਼ਦਾ ਹੈ ਪਰ ਹਵਾ ਬੀਰਰਸੀ ਝੁੱਲਦੀ ਹੈ।

'ਅਧਿਕ ਲਾਲਸਾ ਮੋਹਿ ਰਿਦੇ ਮਹਿਂ ਪ੍ਰਭੁ ਕੋ ਕਾਮ ਅਰੂੰ ਰਣ ਥਾਨ।
'ਸ਼ਸਤ੍ਰ ਹਾਥ ਮਹਿਂ ਗਹੇ ਨ ਕਬਹੂੰ ਤੋਮਰ ਤੁਪਕ ਨ ਬਾਨ ਕ੍ਰਿਪਾਨ।
'ਤਊ ਹੋਤਿ ਉਤਸਾਹ ਬਡੋ ਉਰ, ਹਤੋਂ ਰਿਪੂ ਕੋ ਕਰਹੁ ਬਖਾਨ।
'ਦੇਹੁ ਤੁਰੰਗਮ ਤੇ ਅਰੂਢ ਹੁਇ ਖੜਗ ਦਿਹੋ ਪੁਨ ਸਿਪਰ ਮਹਾਨ' ॥ ੨ ॥
ਸ਼੍ਰੀ ਕਲਗੀਧਰ ਸੁਨਿ ਮੁਸਕਜਾਨੇ ਕੋਤਲ ਖਰੇ ਤੁਰੰਗਮ ਹੋਰ।
ਜਿਨਕੋ ਬਿਰਦ ਗ਼ਰੀਬ ਨਿਵਾਜਨ 'ਲਿਹੁ ਕੁਮੈਤ ਚਢੀਅਹਿ ਬਿਨ ਦੇਰ।'
ਹੁਕਮ ਪਾਇ ਗਹਿ ਵਾਗ ਅਰੂਢਜੋ 'ਪ੍ਰਭੁ ਜੀ ਦੀਜਹਿ ਸ਼ਸਤ੍ਰ ਬਡੇਰ।
'ਤੋਮਰ ਕਿਧੌਂ ਤੁਪਕ ਧਨੁ ਤੀਰ ਕਿ ਜੋ ਮੈਂ ਹਤੌਂ ਕਿ ਦਿਹੁ ਸ਼ਮਸ਼ੇਰ' ॥ ੩ ॥
ਬਿਗਸਤਿ ਖੜਗ ਸਿਪਰ ਤਬ ਬਖਸ਼ੇ, ਬੂਝਤ ਭਯੋ ਹਤਨ ਕੋ ਦਾਇ।
'ਕਿਸ ਕਰ ਸਿਪਰ ਗਹੌਂ ? ਕਿਸ ਮੈਂ ਅਸਿ ? ਕਿਮ ਮਾਰੌਂ ਮੈਂ ਦੇਹੁ ਬਤਾਇ'।
ਦੇਖਤ ਸੁਨਤਿ ਦੁਹਨਿ ਦਿਸਿਕੋ ਭਟ ਹਸਹਿਂ ਪਰਸਪਰ ਪੁਨ ਬਿਸਮਾਇਂ ॥ ੪ ॥
[ਭਾ ੨ ਅੰਸੂ ੨੮

ਵੀਰ ਰਸ:—ਸਤਿਗੁਰੂ ਹੁਕਮ ਦੀਨੋ ਉਚਾਰ। 'ਸਭਿ ਚਢਹਿ ਖਾਲਸਾ ਸ਼ਸਤ੍ਰ ਧਾਰਿ।
ਇਹ ਪ੍ਰਥਮ ਜੰਗ ਤੁਰਕਾਨ ਸੰਗ। ਧਰਿ ਖਰ ਖਤੰਗ ਪੁਰਹੁ ਨਿਖੰਗ' ॥ ੩ ॥
[illegible]ਕਾਲ ਡਾਰਿ ਜ਼ੀਨਨ ਤੁਰੰਗ। ਕਸਿ ਕਮਰ ਲੀਨ ਤੁਰਨ ਤੁਫੰਗ।
ਦੁੰਦਭਿ ਬਾਜਜੇ ਰਣਜੋਤ ਗਾਜ। ਅਡਿਚੁਨ ਜਾਨਿ ਸਿਖੂਅ ਬਾਜ ॥ ੪ ॥
ਗੁਲਕਾਂ ਬਲੂਹ ਛਰਤਾਇ [illegible]। ਨੇਜੇ ਪੁਖਾਇ ਬੀਨਕ ਖਿਲੰਦ।

ਚਢਿ ਚਢਿ ਤੁਰੰਗ ਪਰ ਵਹਿਰ ਆਇ। ਜਿਤ ਸੁਨੇ ਤੁਰਕ ਤਿਤ ਸਮੁਖ ਜਾਇ ॥੫॥
ਕਸਿ ਕਸਿ ਤੁਫੰਗ ਗੁਲਕਾਨ ਮਾਰਿ। ਰੁਕਯੰਤਿ ਅੱਗ੍ਰ ਰਿਪੁ ਤ੍ਰਾਸ ਧਾਰਿ।
ਜਬ ਛੁਟੀ ਸ਼ਲਖ ਤੁਰਕਾਣ ਜਾਨਿ। ਸ਼ਸਤ੍ਰਨ ਸੰਭਾਰ ਬਨਿ ਸਾਵਧਾਨ ॥ ੬ ॥
ਇਕ ਬਾਰ ਪਰੇ ਦੁੰਦਭਿ ਬਜਾਦਿ। ਮੋਰਨ ਮਨਿੰਦ ਘੋਰਨ ਫੈਧਾਇ।
ਕਹਿ ਹਲਾ ਹੂਲ ਕੜਕੀ ਕਮਾਨ। ਬਹੁ ਔਂਚਿ ਔਂਚਿ ਮੁਚਕੰਤਿ ਬਾਨ ॥ ੭ ॥

[ਰਾਃ ੭ ਅੰਸੂ ੯

ਚੌਪਈ ॥ ਆਇ ਪਰਜੋ ਕਰ ਖੜਗ ਪ੍ਰਹਾਰ। ਕਾਲੇ ਖਾਨ ਮਹਾਂ ਬਲ ਧਾਰਿ।
ਸ੍ਰੀ ਹਰਿ ਗੋਬਿੰਦ ਢਾਲ ਸੰਭਾਲਿ। ਰੋਕ ਵਾਰ ਕੋ ਮਾਰੀ ਭਾਲ ॥ ੩੨ ॥
ਬਲ ਤੇ ਹਨੀ ਗਿਰਨ ਲਗਿ ਪਾਛੈ। ਕਰਾਚੋਲ ਬਾਹਜੋ ਤਬ ਆਛੈ।
ਬਿਹਬਲ ਤੇ ਨ ਬਚਾਯੋ ਗਯੋ। ਲਗਜੋ ਸੀਸ ਚੀਰਤਿ ਬਪੁ ਭਯੋ ॥ ੩੩ ॥
ਏਕੈ ਆਂਖ ਏਕ ਹੀ ਸ੍ਰੋਨ। ਇਕ ਕਰ ਇਕ ਪਗ ਖੰਡ ਸੁ ਦੋਨ।
ਅਰਧੋ ਅਰਧ ਸੁ ਚੀਰਨ ਕਰਤੀ। ਪੁਨ ਤਰਵਾਰ ਬਰੀ ਕੁਛ ਧਰਤੀ ॥ ੩੪ ॥
ਹੁਇ ਜੁਗ ਖੰਡ ਪਰੇ ਤਰਫੰਤੇ। ਗਯੋ ਭਿਸਤ ਕੋ ਭਾ ਸੁਖਵੰਤੇ।

[ਰਾਸ ੯ ਅੰਸੂ ੩੧

ਰੌਦ੍ਰ ਰਸ—ਨਵਨਾਮਕ ਛੰਦ—ਕੁਪ ਕੁਪ ਅਤਿ ਅਤਿ। ਕਹਿ ਕਹਿ ਦਲਪਤਿ। ਪਠਿ ਪਠਿ ਨਰ ਬਰ। ਖੜਗਨ ਧਰਿ ਧਰਿ ॥ ੩੮ ॥ ਜਿਤ ਕਿਤ ਫਿਰ ਫਿਰ। ਪਿਖ ਪਿਖ ਥਿਰ ਥਿਰ। ਚਢਨ ਚਹਿਤ ਚਿਤ। ਦੁਰਗ ਅਲਪ ਭਿਤ ॥ ੩੯ ॥ ਹੁਇ ਹੁਇ ਢਿਗ ਢਿਗ। ਲਗਿ ਲਗਿ ਡਿਗ ਡਿਗ। ਗੁਲਕਨਿ ਸਰ ਖਰ। ਅਰਿ ਬਪੁ ਬਰਿ ਬਰਿ ॥ ੪੦ ॥ ਜਿਯਨ ਸੁ ਹਰਿ ਹਰਿ। ਧਰ ਪਰ ਪਰਿ ਪਰਿ। ਰੁਧਰ ਅਧਿਕ ਬਹਿ। ਅਰੁਣ ਬਰਣ ਤਹਿ ॥ ੪੧ ॥ ਲਹਿ ਲਹਿ ਭਰ ਭਰ। ਇਤ ਉਤ ਟਰਿ ਟਰਿ। ਠਟਕ ਰਹਿਤਿ ਹਿਯ। ਮ੍ਰਿਤਕ ਨਿਰਖ ਲਿਯ ॥ ੪੨ ॥ ਮਿਟਤਿ ਹਟਤਿ ਜਬ। ਦਲਪਤਿ ਕਹਿੰ ਤਬ। 'ਕਿਤਹਿ ਟਰਤਿ ਅਬ। ਲਜ ਕੁਲ ਹਤਿ ਸਬ ॥ ੪੩ ॥ ਚਢਹੁ ਦੁਰਗ ਪਰ। ਭੁਜ ਬਲ ਕਰਿ ਕਰਿ। ਅਲਪ ਅਹਹਿੰ ਅਰਿ। ਤੁਮ ਕਿਤ ਲਖਿ ਨਰ' ॥੫੪॥ ਇਮ ਸ਼ੁਤ ਸੁਨਿ ਸੁਨਿ। ਧ੍ਰਿਤ ਧਰਿ ਪੁਨ ਪੁਨ। ਗੁਲਕਨ ਹਨਿ ਹਨਿ। 'ਹਤਿ ਹਤਿ' ਭਨਿ ਭਨਿ॥੪੫॥ ਖਰ ਖਗ ਕਟਿ ਕਟਿ। ਧਰਿ ਪਰਿ ਲਟਿ ਲਟਿ। ਝਟ ਕਰ ਸਟ ਪਟ। ਭਿਤ ਲਗ ਝਟ ਪਟ ॥ ੪੬ ॥ ਉਮੰਡ ਉਮੰਡ ਭਟ। ਘੁਮੰਡ ਘੁਮੰਡ ਘਟ। ਬਰਖਤਿ ਸਰ ਖਰ। ਪਰਖਤਿ ਨਰ ਬਰ ॥ ੪੭ ॥ ਤੁਮਲ ਸਮਰ ਮਚ। ਰੁਧਰਨਿ ਰਜ ਰਚਿ। ਕਰਦਮ ਪਗ ਗਡ। ਇਮ ਹੁਇ ਗਡ ਵਡ ॥ ੪੮ ॥

[ਰੁ ੬ ਅੰਸੂ ੩੬

ਇਕ ਹੋਰ ਅਨੋਖਾ ਨਮੂਨਾ ਦੇਖੋ। ਸਥਾਈ ਭਾਵ ਤਾਂ ਕ੍ਰੋਧ ਆਕੇ ਲੈਂਦਾ ਹੈ ਤੇ ਉਹ ਰੰਗ ਪਕੜਦਾ ਹੈ ਪੂਰੇ ਰੌਦ੍ਰ ਰਸ ਦਾ, ਪਰ ਉਤਸ਼ਾਹ ਨਾਲ ਐਸਾ ਸੰਚਾਰ ਹੋਇਆ ਹੈ ਕਿ ਬੀਰ ਰਸ ਸੰਗਮ ਖਾ ਰਿਹਾ ਹੈ ਮਾਨੋ ਪ੍ਰਯਾਗ ਕੋਲ ਜਿਵੇਂ ਗੰਗਾ ਜਮਨ ਦੇ ਦੁਇ ਪਰਵਾਹ ਮਿਲਕੇ ਚਲ ਰਹੇ

ਹਨ, ਮਿਲੇ ਹੋਏ ਪਰ ਫੇਰ ਅੱਡ ਅੱਡ ਰੰਗ ਦੱਸਦੇ ਇਕ ਰੂਪਤਾ ਵਿਚ ਲੀਨ ਹੁੰਦੇ ਜਾਂਦੇ ਹਨ। ਉਹ ਛੰਦ ਇਹ ਹੈ:—

ਕਲਮੋਟ ਵਾਸੀਆਂ ਦੇ ਸੰਗਤ ਨੂੰ ਲੁਟ ਲੈਣ ਦੀ ਖ਼ਬਰ—

ਸੁਨਿ ਸ਼ਤਿਗੁਰ ਕੇ ਕੋਪ ਬਿਸਾਲਾ। ਫਰਕੇ ਅਧਰ ਬਿਲੋਚਨ ਲਾਲਾ"""। ਆਲਮ ਸਿੰਘ ਜੋਰ ਕਰ ਕਹਾ। 'ਕੰਟਕ ਦੁਸ਼ਟ ਤਹਾਂ ਕੇ ਮਹਾਂ॥ ੮॥ ਤਜਿ ਅਨੰਦ ਪੁਰ ਜਬ ਚਲਿ ਆਏ। ਕੇਤਿਕ ਸਿੰਘ ਉਤੈ ਕੇ ਧਾਏ। ਰੋਕਜੋ ਚਹਿਤ ਰੁਕੇ ਨਹਿੰ ਕੋਇ। ਛਲ ਕਰਿ ਘੇਰਿ ਲਏ ਬਿਚ ਦੋਇ॥ ੯॥ ਤਿਨ ਕੇ ਸੀਸ ਕਾਟ ਕਰਿ ਗੋਰੇ। ਨਹੀਂ ਤ੍ਰਾਸ ਮਾਨਹਿੰ ਕਿਸ ਕੇਰੇ। ਅਸ ਦੁਸ਼ਟਨਿ ਕੋ ਹੈ ਨ ਸਜ਼ਾਇ। ਕਰਹਿੰ ਬਿਗਾਰ ਰਹਹਿੰ ਗਰਬਾਇ॥ ੧੦॥ ਗੁਰ ਘਰ ਮੈਂ ਬਹੁ ਰਚਜੋ ਬਿਰੁੱਧਾ। ਚਹੀਯਤਿ ਹਤੇ ਕ੍ਰੋਧ ਕਰਿ ਜੁੱਧਾ'। ਸੁਨਿ ਪ੍ਰਭੁ ਕੋ ਰਿਸ ਭਈ ਘਨੇਰੀ। ਜ੍ਵਲਤ ਅਗਨਿ ਅਹੁਤੀ ਜਨੁ ਗੇਰੀ॥ ੧੧॥ ਹੁਕਮ ਕਰਜੋ ਪ੍ਰਭੁ 'ਬਜਹਿ ਨਗਾਰਾ। ਸਕਲ ਖਾਲਸਾ ਚਢਹਿ ਸ਼ਿਕਾਰਾ'"। ਪਰੀ ਦੁਚੋਬ ਖਾਲਸਾ ਚਢਜੋ। ਸ਼ਸਤ੍ਰਨ ਸਹਤ ਬੀਰ ਰਸ ਬਢਜੋ। ਕ੍ਰੋਧਤਿ ਪ੍ਰਭੁ ਕਰਜੋ ਪ੍ਰਸਥਾਨਾ। ਥਰਹਰ ਪ੍ਰਿਥਵੀ ਕੰਪ ਮਹਾਨਾ॥ ੧੪॥

ਸ੍ਵੈਯਾ—ਬਾਜੁ ਸਮਾਨ ਸੁ ਬੇਗ ਕੋ ਧਾਰਿ ਚਲੇ ਗੁਰ ਮਾਰਗ ਮਹਿੰ ਸਹਿਸਾਈ।
ਦੁੰਦਭਿ ਨਾਦ ਸੁਨਜੋ ਜਹਿੰ ਲੋ ਸਭ ਕੰਪ ਉਠੀ ਗਨ ਲੋਗ ਲੁਗਾਈ।
ਕੌਨ ਪੈ ਕੋਪ ਕਰਜੋ ਪ੍ਰਭੁ ਧਾਵਤਿ ਕੌਨ ਕੀ ਮ੍ਰਿਤੁ ਅਬੈ ਨਿਯਰਾਈ।
ਕੋ ਨਹਿੰ ਚਾਹਤਿ ਆਪ ਕੋ ਜੀਵਨ ? ਕੀਨ ਬਿਗਾਰ ਨਹੀਂ ਸੁਧ ਪਾਈ॥੧੫॥
ਜਾਤਿ ਸੁ ਮਾਰਗ ਛੋਰਿ ਤੁਰੰਗਨ ਧਾਂਕ ਪਰੀ ਗਿਰ ਦੇਸ਼ ਮਝਾਰੀ।
'ਸ੍ਰੀ ਗੁਰੂ ਗੋਬਿੰਦ ਸਿੰਘ ਕੁਪਜੋ, ਮਤਿ ਹੀਨ! ਕਹੋ ਕਿਨ ਕੋਨ ਬਿਗਾਰੀ ?'
ਭਾਜਤਿ ਏਕ ਮਹਾਂ ਉਰ ਤ੍ਰਾਸਤਿ ਏਕ ਦੁਰੈ ਨਹਿੰ ਦੇਹਿੰ ਦਿਖਾਰੀ।
ਤੇਜ ਧਰੇਂ ਬਲ ਭੂਰ ਭਰੇਂ ਇਮ ਜਾਤ ਭਲੀ ਪ੍ਰਭੁ ਕੀ ਅਸਵਾਰੀ॥ ੧੬॥

[ਰੁਤ ੭ ਅੰਸੂ ੭੯

ਭਯਾਨਕ ਰਸ—ਕਾਲੀ ਦੀ ਤਸਵੀਰ ਭਯਾਨਕ ਰਸ ਵਿਚ ਆਪ ਐਉਂ ਖਿੱਚਦੇ ਹਨ:—

ਤ੍ਰਿਭੰਗੀ—ਜੁਗ ਚਰਨ ਬਿਸਾਲਾ ਨਖਨ ਕਰਾਲਾ ਜੰਘਨ ਤਪ੍ਹਾ ਤਰੁ ਜਥਾ।
ਕਟ ਮੈਂ ਅਲਬਾਲਾ ਹਾਡਨਿ ਮਾਲਾ ਪਿਖ ਭ੍ਰਯਹਾਲਾ ਉਦਰ ਤਥਾ।
ਪ੍ਰਿਸ਼ਟੀ ਪਰ ਵਾਲਾ ਲਟਕੇ ਜਾਲਾ ਦੀਰਘ ਕਾਲਾ ਰੰਗ ਸਜਾ।
ਤਰੁ ਕੇ ਜਨੁ ਡਾਲਾ ਸੁੰਡ ਕਿ ਬ੍ਯਾਲਾ ਕੇ ਬਡ ਬ੍ਯਾਲਾ ਅਸ਼ਟ ਭੁਜਾ॥ ੬॥
ਗਰ ਮੈਂ ਧਰਿ ਮਾਲਾ ਮੁੰਡਨ ਜਾਲਾ ਬਹੁਤ ਕਰਾਲਾ ਦਾੜ੍ਹ ਬਡੀ।
ਦੰਤਨ ਕੀ ਪਾਲਾ ਖਰੀ ਕੁਢਾਲਾ ਦੀਰਘ ਜ੍ਵਾਲਾ ਤੁੰਡ ਛਡੀ।
ਭ੍ਰਿਕੁਟੀ ਚਢਿ ਭਾਲਾ ਲੋਚਨ ਲਾਲਾ ਸੀਸ ਬਿਸਾਲਾ ਬਾਲ ਮਹਾਂ।
ਤਨ ਸਭਿ ਬਿੱਕ੍ਰਾਲਾ ਦਿਸ਼ਪਟ ਵਾਲਾ ਕਰ ਕਰਵਾਲਾ ਲਾਹ ਲਹਾ॥ ੭॥
ਰਨ ਜੋਗਨਿ ਸੰਗਾ ਤਨ ਜਿਨ ਨੰਗਾ ਮਹਾਂ ਕੁਰੰਗਾ ਨਾਥਤਿ ਹੈਂ।

ਬਹੁ ਭੂਤ ਸੁ ਪ੍ਰੇਤਾ ਕੋਤਿਕ ਕੇਤਾ ਗਹਿ ਕਰਿ ਲੇਝਾ ਮਾਚਤਿ ਹੈਂ।
ਮੁਖ ਹੜ ਹੜ ਹਾਸੈਂ ਬਾਕ ਪ੍ਰਕਾਸ਼ੈਂ ਫਿਰ ਚਹੁੰ ਪਾਸੈਂ ਕ੍ਰੀੜ ਕਰੈਂ।
ਬਹੁ ਬੀਰ ਬਿਲਾਸੈਂ ਦੇਇ ਪਚਾਸੈਂ ਅੱਗ੍ਰ ਪ੍ਰਭਾਸੈਂ ਮੋਦ ਧਰੈਂ॥ ੮॥
ਕਰਤੀ ਭੁਮਚਾਲਾ ਸੈਲ ਬਿਸਾਲਾ ਸ਼੍ਰਿੰਗ ਉਤਾਲਾ ਫੋਰਤਿ ਹੈ।
ਗਰਜਤਿ ਰਵ ਭਾਢੀ ਭੀਖਨ ਕਾਰੀ ਗਣਨ ਅਗਾਰੀ ਤੋਰਤਿ ਹੈ।
ਜਿਤ ਕਿਤ ਦਮਕੰਤੀ ਜ੍ਵਾਲ ਬਮੰਤੀ ਭੇ ਬਰਧੰਤੀ ਆਵਤਿ ਹੈ।
ਕਿਲਕਤਿ ਕਿਲਕਾਰੀ ਡਾਕਨ ਡਾਰੀ ਬੇਗ ਜੁ ਧਾਰੀ ਪਾਵਤਿ ਹੈ॥ ੯॥

[ਤੁ: ਭ ਅੰਸੁ ੧੧

ਬੀਭਤਸ ਰਸ—ਭੋ ਨ੍ਰਿਪ ! ਤਿਯ ਮੈਂ ਕੋ ਵਸੁ ਨੀਕੀ ? ਜਿਸ ਅਵਿਲੋਕ ਪ੍ਰੀਤ ਹ੍ਵੈ ਜੀ ਕੀ॥ ੩੨ ॥ ਜੇ ਲੋਚਨ ਕਹਿੰ ਕਮਲ ਸਮਾਨਾ । ਗੀਡ ਬਹਤਿ ਜਿਹ ਪਿਖਤਿ ਗਿਲਾਨਾ। ਫੇਰ ਬਿਲੋਕਹਿੰ ਜੇ ਤਿਨ ਮਾਂਹੀ। ਮਿੱਝ ਨੀਰ ਬਿਨ ਔਰ ਸੁ ਨਾਂਹੀ॥ ੩੩ ॥ ਅਪਰ ਅੰਗ ਤਿਨ ਰੀਤਿ ਸੁਨੀਜੈ। ਚੰਦ ਸਰਸ ਕੋ ਬਦਨ ਕਹੀਜੈ। ਚਰਬੀ ਰਕਤ ਲਪੇਟਜੋ ਚਾਮਾ। ਹੋਰ ਰੰਗ ਪਿਖਿਯਤਿ ਅਭਿਰਾਮਾ॥ ੩੪॥ ਇਨ ਵਸਤੁਨ ਬਿਨ ਹੋਇ ਨ ਅਦਾ। ਜਿਨਹਿ ਬਿਲੋਕੇ ਆਇ ਗਿਲਾਨਾ। ਪੁਨ ਜਿ ਦੰਤ ਕਹਿੰ ਕਲੀ ਸਮਾਨੇ। ਮਾਸ ਬਿਨਾ ਲਿਹੁ ਹਾਡ ਪਛਾਨੇ। ੩੫। ਮੁਖ ਤੇ ਟੂਟ ਜਾਂਹਿ ਜੇ ਸੋਊ। ਚਾਹਤਿ ਹਾਥ ਨ ਛ੍ਵਾਇਓ ਕੋਊ। ਇਸੀ ਪ੍ਰਕਾਰ ਦੇਹਿ ਲਖਿ ਸਾਰੀ। ਹਾਡ ਮਾਸ ਹੈਂ ਰਕਤ ਮਝਾਰੀ। ੩੬। ਬਿਸ਼ਟਾ ਮੂਤ੍ਰ ਯੁਕਤ ਦੁਚਰੰਧੇ। ਕਿਹ ਕੋ ਪਿਖ ਲੁਭਾਇ ਮਤਿ ਅੰਧੇ। ਮੁਖ ਮਹਿੰ ਥੂਕ ਸੀਂਢ ਬਹੁ ਨਾਸਾ। ਊਪਰ ਚਰਮ ਬਾਲ ਹੈਂ ਰਾਸਾ। ੩੭। ਹੇ ਨ੍ਰਿਪ ! ਇਸ ਪ੍ਰਕਾਰ ਉਰ ਧਾਰਹੁ। ਵਸਤੁ ਕੌਨ ਸੀ ਭਲੀ ਬਿਚਾਰਹੁ। ਮਹਾਂ ਦੁਰਗੰਧ ਮੰਦਨੀ ਸੋਊ। ਅਹੈ ਨਾਰਿ ਕੀ ਪ੍ਰੀਤਹਿ ਜੋਊ। ੩੮

[ਨਾ: ਪੂ: ਉ: ਧਿ ੧੭

ਇਕ ਥਾਵੇਂ ਆਈ ਯੁੱਧ ਭੂਮਿਕਾ ਦੇ ਬੀਭਤਸ ਦਰਸ਼ਨ ਭੀ ਦੇਖਣ ਯੋਗ ਹਨ:—
ਤੁਫੰਗੋਂ ਤੜਾਕੰ ਸੁਰੋਰੀ ਸੜਾਕੰ। ੨੨। ਲਰੋਂ ਮੁੰਡ ਛੰਡੀ। ਮਨੋ ਫੁਟ ਹੰਡੀ। ਕਟੀ ਬਾਂਹੁ ਕੋਈ। ਪਰੀ ਤੀਰ ਹੋਈ। ੨੩। ਬਹੀ ਮੀਝ ਸੋਤਾ। ਕੜ੍ਹੀ ਖਾਨ ਹੋਤਾ। ਤਹਾਂ ਪ੍ਰੇਤ ਭਾਰੇ। ਮਨੋ ਸੂਪਕਾਰੇ। ੨੪ । ਰਸੋਈ ਬਨਾਵੈਂ। ਕਿਤੇ ਬੈਠ ਖਾਵੈਂ। ਕਪਾਲੈ ਬਿਸਾਲੇ। ਲਹੂ ਪਾਨ ਢਾਲੈਂ। ੨੫। ਖਿਚੈਂ ਆਂਤ੍ਰ ਕੋਈ। ਗਰੇ ਪਾਇ ਸੋਈ। ਮਨੋ ਫੂਲ ਮਾਲਾ। ਭਲੇ ਡਾਲ ਚਾਲਾ। ੨੬। ਭਖੈਂ ਮਾਸ ਫਾਰੈਂ। ਅਘਾਵੈਂ ਡਕਾਰੈਂ। ਮਿਲੇ ਸਜਾਲ ਬ੍ਰਿੰਦਾ। ਸੁ ਖਾਵੈਂ ਬਿਲੰਦਾ।੨੭। ਘਨੀ ਜੋਗਨੀਆਂ। ਮਹਾਂ ਮੋਦ ਕੀਆ। ਭਰੈਂ ਖੱਪਰ ਲੋਹੂ। ਕਰੈਂ ਪਾਨ ਓਹੂ। ੨੮।

[ਰਾ: ੨ ਅੰਸੁ ੪੯

ਅਦਭੁਤ ਰਸ—ਆਦਿ ਤਿਮਰਲੰਗ ਤੇ ਅਨੇਕ ਪਾਤਸ਼ਾਹ ਭਏ ਕੇਤੀ ਕੁਲ ਬੀਤ ਗਈ ਅਮਲ ਚਲਾਇਕੈ। ਦੇਸ਼ ਤੇ ਬਿਦੇਸ਼ ਚਾਰੋਂ ਚੱਕ ਸਭ ਨਿਵੇਂ ਆਇ ਕਹੂੰ ਨ ਮਵਾਸੀ ਭਟ ਦੀਏ ਵਿਚਲਾਇਕੈ। ਅਨਗਨ ਸੈਨ ਕੋਸ਼ ਦੀਰਘ ਦੁਰਗ ਭਾਰੀ ਰਾਜ ਕੋ ਸਮਾਜ

ਕੌਨ ਸਕੈ ਸੁ ਗਿਨਾਇਕੈ। ਸ੍ਰੀ ਗੁਰਿੰਦ ਸਿੰਘ ਏ ਸਰੂਪ ਪੰਥ ਖਾਲਸਾ ਕੇ ਕੌਨ ਜਾਨੈ ਦੈਂਗੇ ਪਾਤਸ਼ਾਹਤਿ ਖਪਾਇਕੈ। ੧੨। [ਰਾਸ ੭ ਅੰਸੂ ੧

ਮੁਗਲਾਂ ਦੇ ਇੱਤੇ ਵਡੇ ਰਾਜ ਨੂੰ, ਕਿੱਡੀ ਅਸਚਰਜਤਾ ਵਾਲੀ ਗਲ ਹੈ ਕਿ ਪੰਥ ਖਾਲਸੇ ਨੇ ਮਿਟਾ ਦਿੱਤਾ, ਇਸ ਗਲ ਨੂੰ ਕੌਣ ਤਦੋਂ ਮੰਨ ਸਕਦਾ ਸੀ।

ਸ਼ਾਂਤਿ ਰਸ—ਤਾਤ ਸੁਤ ਮਾਤ ਹਿਤੂ ਸੋਦਰ ਸਹੋਦਰੀ ਸੋਂ ਮੋਦ ਮੈਂ ਕ੍ਰਿਸ਼ੋਦਰੀ ਸੋਂ ਗਾਢੋ ਲਪਟਾਯੋ ਹੈ। ਮੱਤ ਜੋ ਮਤੰਗ ਜਵੀ ਚੰਚਲ ਤੁਰੰਗ ਬ੍ਰਿੰਦ ਅਨੀ ਚੁਤੁਰੰਗਨੀ ਸੋਂ ਰਿਦਾ ਹੁਲਸਾਯੋ ਹੈ। ਆਬ ਨਿਤ ਹਾਥ ਚਾਹੈ ਜਨਮ ਅਕਾਬ ਖੋਤ ਅੰਤ ਕੋ ਨ ਸਾਥ ਮਨ ਜਾਂ ਸੋ ਭਹਕਾਯੋ ਹੈ। ਕੂੜ ਹੈ ਰੇ ਕੂੜ, ਮਨ ਮੂੜ! ਲਗ ਨਾਮ ਰੂੜ ਸਾਚੇ ਕੋ ਬਨਾਯੋ ਤਾਂਤੇ ਸਾਚੋ ਸੋ ਸੁਹਾਯੋ ਹੈ। ੪੯। ਬਾਜੀਗਰ ਜੈਸੋ ਬਾਜੀ ਮਾਯਾ ਕੀ ਕਨਾਤ ਸਾਜੀ ਪਾਜੀ ਕੋ ਅਪਾਜੀ ਲਖ ਤਾਂ ਸੋਂ ਬਿਰਮਾਯੋ ਹੈ। ਸੁਪਨੇ ਪਦਾਰਥ ਸੁਆਰਥ ਮੈਂ ਰਚਯੋ ਸੰਚੇ ਸੰਚਿ ਸੰਚਿ ਜਾਗੇ ਤੇ ਬਹੁਰ ਪਛੁਤਾਯੋ ਹੈ। ਸੁਕਤਾ ਰਜਤ, ਮ੍ਰਿਗ ਤ੍ਰਿਸ਼ਨਾਂ ਮੈਂ ਨੀਰ ਜੈਸੇ ਹੱਜੂ ਮੈਂ ਸਰਪ ਆਦਿ ਅੰਤ ਹੂੰ ਨ ਪਾਯੋ ਹੈ। ਕੂੜ ਹੈ ਰੇ ਕੂੜ, ਮਨਮੂੜ!ਲਗ ਨਾਮ ਰੂੜ੍ਹ ਸਾਚੇ ਕੋ ਬਨਾਯੋ ਤਾਂਤੇ ਸਾਚੋ ਸੋ ਸੁਹਾਯੋ ਹੈ॥੫੦॥ [ਨਾਃ ਪ੍ਰ ਪੁਃ ਪਿ ੧

ਪੁਨਾ—ਦੇਖਹੁ ਜਗ ਸਨੇਹ ਕੀ ਚਾਲੀ। ਇਕ ਦਿਨ ਭਰੇ ਏਕ ਦਿਨ ਖਾਲੀ। ਕਬਹੂੰ ਹਰੇ, ਸੁਸ਼ਕ ਕਬ ਜਾਵਹਿੰ। ਕਬਹੂੰ ਜਨਮ ਕਬਹੁ ਬਿਨਸਾਵਹਿੰ॥ ੭॥ ਕਬ ਮੇਲਾ, ਕਬ ਬਿਰਹ ਦੁਹੇਲਾ। ਕਬ ਸੰਕਟ ਕਬ ਹੋਤਿ ਸੁਹੇਲਾ। ਸਦਾ ਪ੍ਰਣਾਮਵੰਤ ਜਗ ਅਹੈ। ਨਹੀਂ ਏਕਰਸ ਥਿਰਤਾ ਗਹੈ॥ ੮॥ ਮਿਲਬੇ ਤੇ ਹਰਖਹਿ ਨਹਿੰ ਗਯਾਨੀ। ਬਿਛੁਰੇ ਸ਼ੋਕ ਨ ਦੁਖ ਕੋ ਜਾਨੀ। ਲਖਹਿ ਕੂਰ ਨਹਿੰ ਕਰਹਿ ਸਨੇਹਾ। ਬਿਨਸ ਜਾਇ ਜਬ ਕਜੇਂ ਦੁਖ ਲੇਹਾ॥ ੯॥ ਜੋ ਵਸਤੂ ਨਿਤ ਇਕ ਰਸ ਰਹੈ। ਕਰਿ ਅਨੁਰਾਗ ਤਿਸਹਿ ਉਰ ਲਹੈ। [ਰਾਸ ੭ ਅੰਸੂ ੨੭

ਤਥਾ—ਪ੍ਰਭੂ ਮਰਜ਼ੀ ਮਹਿੰ ਰਹੁ ਨਿਤ ਰਾਜ਼ੀ। ਜਗ ਰਚਨਾ ਜਾਨਹੁ ਅਸ ਪਾਜੀ। ਥਿਰ ਨ ਰਹੈ ਨਿਤ ਬਿਨਸਨ ਹਾਰੀ। ਇਸ ਮਹਿ ਪ੍ਰੀਤਿ ਸੁਮਤਿ ਨਹਿੰ ਧਾਰੀ॥ ੨੬॥ ਹਰਿ ਚੰਦੌਰੀ ਜਿਮ ਘਨ ਛਾਯਾ। ਸੁਪਨਾ, ਜਿਮ ਬਾਜੀਗਰ ਮਾਯਾ। ਇਨਹਿ ਸਾਚ ਲਖਿਕਰਿ ਦ੍ਰਿਢ ਗਹੈ। ਕਹਾਂ ਸੁ ਪ੍ਰਾਨੀ ਨਿਜ ਕਰ ਲਹੈ॥ ੨੨॥ ਬਿਨਸਹਿ ਕੋ ਆਗੇ ਕੋ ਪਾਛੇ। ਇਸ ਮਹਿੰ ਮੂਰਖ ਥਿਰਤਾ ਬਾਂਛੇ। ਚਲਜੋ ਜਾਤਿ ਜਿਮ ਨਦੀ ਪ੍ਰਵਾਹੁ। ਭਰਜੋ ਰਹਹਿ ਦਿਖੀਯਤ ਬਿਧ ਤਾਹੂ॥ ੨੮॥ ਉਪਜਨ ਬਿਨਸਨਿ ਕਾਰ ਹਮੇਸ਼। ਸਭ ਕੇ ਸੀਸ ਠਟੀ ਜਗਤੇਸ਼। [ਰਾਸ ੧੦ ਅੰਸੂ ੫੦

ਕਰੁਣਾਰਸ—ਸ਼੍ਰੀ ਅਨੰਦ ਪੁਰ ਦੇ ਯੁੱਧ ਵਿਚ ਕੇਸਰੀ ਚੰਦ ਤੇ ਹੋਰ ਸਿਰਕਰਦਿਆਂ ਦੀ ਮੌਤ ਹੋਣ ਤੇ ਪਹਾੜੀਆਂ ਦੀ ਹਾਲਤ ਦਾ ਚਿੱਤ੍ਰ ਕਰੁਣਾ ਰਸ ਵਿਚ ਕਵੀ ਜੀ ਨੇ ਐਉਂ ਬੱਧਾ ਹੈ:—

ਭੇਰੇ ਮਹਿੰ ਜਹਿੰ ਕਹਿੰ ਗਨ ਘਾਇਲ ਪਰੇ ਪੀਰ ਕੋ ਪਾਵੈਂ। ਕੇਤਿਕ ਰੁਦਤਿ ਸੰਖੀ

ਮਰਿਗੇ ਮਿਲਿ ਮਿਲਿ ਸ਼ੋਕ ਉਪਾਵੈਂ ॥ ੪੮ ॥ ਗਈ ਗਿਰਨ ਮਹਿੰ ਸੁਧ 'ਗਨ ਮਰਿਗੇ, ਪਰਜੋ ਪੀਟਨਾ ਭਾਰੀ। ਕੇਸ ਉਖਾਰਤਿ ਰੁਦਤਿ ਜਹਾਂ ਕਹਿੰ ਊਚੀ ਧੁਨਿ ਤੇ ਨਾਰੀ ॥ ੪੯ ॥ ਜਾ ਵਾਰੀ ਕੇ ਸੁਧ ਜਬ ਪਹੁੰਚੀ ਗਨ ਰਾਨੀ ਮਿਲਿ ਰੋਵੈਂ। ਹਾਹਾ ਕਾਰ ਜਹਾਂ ਕਹਿੰ ਉਚਰੈਂ ਦ੍ਰਿਗ ਜਲ ਤੇ ਪਟ ਧੋਵੈਂ ॥ ੫੦ ॥ ਕਹਿੰ ਲੌ ਕਹੌਂ ਸ਼ੋਕ ਵਧਿ ਗਿਰ ਗਨ ਰੋਦਤਿ ਬਾਇਸ ਧਾਰਾ। ਭੀਮ ਚੰਦ ਕੌ ਕਹੈਂ 'ਮੰਦ ਮਤਿ' ਦੇਤਿ ਹਜ਼ਾਰਹੁ ਗਾਰਾ ॥ ੫੧ ॥

[ਰਾ ੭ ਅੰਸੂ ੨੯

ਇਸੇ ਤਰ੍ਹਾਂ ਇਕ ਥਾਵੇਂ ਲਿਖਦੇ ਹਨ:–ਜਹਿੰ ਕਹਿ ਬਿਧਵਾ ਗਨ ਤੁਰਕਾਨੀ। ਸਿਰ ਮੁਖ ਪੀਟਤਿ ਦੁਖੀ ਮਹਾਨੀ। ਉਤ ਕਾਬਲ ਅਰ ਦਿੱਲੀ ਦੇਸ਼। ਚਾਕਰ ਗ੍ਰਾਮਨ ਨੱਗਰ ਅਸ਼ੇਸ਼ ॥ ੩੭ ॥ ਸ਼ੋਕ ਬਾਸ ਕਰਿ ਬਿਚ ਤੁਰਕਾਨੇ। ਭ੍ਰਾਤ ਪਿਤਾਦਿ ਬੰਧੁ ਜਿਨ ਹਾਨੇ। ਕਿਸ ਕੋ ਪੁੱਤ੍ਰ ਭਤੀਜਾ ਕਾਹੂੰ। ਭਏ ਸੰਘਾਰਨ ਸੰਘਰ ਮਾਹੂੰ ॥ ੩੮ ॥ ..... ਜਹਾਂ ਕਹਾਂ ਤੁਰਕਨ ਕੇ ਓਕ। ਕੀਨ ਅਖਾਰੋ ਕੰਜਰ ਸ਼ੋਕ ॥ ੩੯ ॥ ਨਾਇਣ ਦੇਤਿ ਤਲੀਮਨ ਨਾਚਤਿ। 'ਹੈ ਹੈ ਓ ਹੋ' ਗਾਇਬੋ ਮਾਚਿਤ। ਸਿਰ ਮੁਖ ਕੋ ਪੀਟਤਿ ਇਕ ਬਾਰੀ। ਓਠਹਿੰ ਤਾਲ ਜਨੁ ਮਿਲਿ ਮਿਲਿ ਭਾਰੀ ॥ ੪੦ ॥

[ਰਾ ੮ ਅੰਸੂ ੩੧

ਕਵੀ ਜੀ ਨੇ ਇਨ੍ਹਾਂ ਉੱਪਰਲੇ ਛੰਦਾਂ ਵਿਚ ਕਰੁਣਾ ਰਸ ਦੇ ਸੁਹਣੇ ਰੂਪਕ ਬੱਧੇ ਹਨ ਜਿਸ ਵਿਚ ਸ਼ੋਕ ਦੇ ਨਾਲ ਘਬਰਾ, ਅਸ਼ਾਂਤਿ ਤੇ ਪੀੜਾ ਸਹਾਯਕ ਹਨ, ਪਰ ਵਿਸ਼ਾ ਆਮ ਸ਼ੋਕ ਦਾ ਹੈ ਏਥੇ। ਇਸ ਤੋਂ ਵਧ ਕਮਾਲ ਆਪ ਦਾ ਇਹ ਹੈ ਕਿ ਸਿਮ੍ਰਤੀ ਤੇ ਦੀਨ ਬੇਨਤੀ ਤੇ ਨਿਕੀ ਜਿਹੀ ਚਸ ਤ੍ਰਾਸ ਦੀ ਤੇ ਇਕ ਛੁਹ ਵੈਰਾਗ ਦੀ ਲਾਕੇ, ਵਿਚ ਵਿਚ ਭਗਤੀ ਦੀ ਹਵਾ ਦੇਕੇ ਆਪ ਨੇ ਇਕ ਕਰੁਣਾਰਸ ਬੱਧਾ ਹੈ। ਕਰੁਣਾਰਸ ਦਾ ਸਥਾਈ ਭਾਵ ਸ਼ੋਕ ਹੈ ਅਰ ਇਸ ਰਸ ਵਿਚ ਕਵੀ ਸ਼੍ਰਿੰਗਾਰ ਤੇ ਸ਼ਾਂਤੀ ਦੀ ਹਵਾ ਨਹੀਂ ਲਗਣ ਦੇਂਦੇ; ਪਰ ਕਵੀ ਜੀ ਪ੍ਰੀਤਿ ਤੇ ਸਿਮ੍ਰਤੀ ਨੂੰ ਨਾਲ ਗੁੰਦ ਕੇ ਵਿਯੋਗ ਦਾ ਰੂਪ ਦੇਕੇ ਆਪਣੇ ਇਨ੍ਹਾਂ ਛੰਦਾਂ ਨੂੰ ਅਚਰਜ ਕਲੇਜੇ ਧੂਹਵਾਂ ਰੰਗ ਚਾੜ੍ਹ ਦੇਂਦੇ ਹਨ:– (ਕਲਗੀਧਰ ਪਾਤਸ਼ਾਹ ਦੇ ਜੋਤੀ ਜੋਤਿ ਸਮਾਉਣ ਵੇਲੇ)

ਸਵੈਯਾ–ਛੋਰਿਕੈ ਪੌਰ ਕੀ ਠੌਰ ਕਨਾਤ ਤੇ ਬਾਹਿਰ ਆਨਿ ਬਿਰੇ ਸਮੁਦਾਯਾ।
ਬੈਠ ਗਏ ਗਨ ਸਿੰਘ ਚਹੂੰ ਦਿਸਿ ਲੋਚਨ ਤੇ ਜਲ ਪੁੰਜ ਬਹਾਯਾ।
ਮੂਰਤ ਸ਼੍ਰੀ ਗੁਰ ਕੀ ਮ੍ਰਿਦੁ ਮੂਰਤਿ ਧਯਾਨ ਧਰੇ ਮਨ ਕੋ ਠਹਿਰਾਯਾ।
ਬ੍ਰਿੰਦ ਭਲੇ ਗੁਨ ਕੋ ਸਿਮਰੈਂ ਸ਼ੁਭ ਸ਼ੀਲ ਸਰਾਹਤਿ ਦੀਰਘ ਦਾਯਾ ॥ ੨੯ ॥
'ਸ਼੍ਰੀ ਪ੍ਰਭੁ! ਸਿੰਘ ਕਦੰਬ ਪੰਜਾਬ ਕੇ ਕੌਨ ਅਲੰਬ ਇਹਾਂ ਹਮ ਕੇਰਾ?
ਕੌਨ ਕੋ ਹੋਇ ਸਮੀਪ ਬਿਰੈਂ ਨਿਤ? ਕਾਂਹਿ ਪਿਖੈਂ ਸਭਿ ਸੰਝ ਸਵੇਰਾ?
ਸ਼੍ਰੀ ਮੁਖ ਤੇ ਬਿਨ ਚਾਰੁ ਗਿਰਾ ਕਿਸ ਤੇ ਉਪਦੇਸ਼ ਸੁਨੈਂ ਕਰਿ ਘੇਰਾ?
ਦੇਖਿ ਕਿਸੈ ਹਮ ਆਨੰਦ ਪਾਵਹਿੰ? ਲੋਕ ਦੁਹੂੰ ਵਿਸ਼ਵਾਸ਼ ਬਡੇਰਾ' ॥ ੩੦ ॥
ਲੋਚਨ ਤੇ ਜਲ ਮੋਚਤਿ ਸੋਚਤਿ ਨਿੰਮ੍ਰਿ ਕਰੇ ਮੁਖਿ ਹਿਯ ਦੁਚਿਤਾਈ।
ਏਕ ਕੇ ਸੰਗ ਨ ਦੂਸਰ ਬੋਲਤਿ ਦੇਖਨਿ ਕੋ ਨਹਿੰ ਦ੍ਰਿਸ਼ਟਿ ਚਲਾਈ।
ਜਯੋਂ ਬਹੁ ਨਾਗਨ ਕੀ ਮਨਿ ਏਕ ਭਈ ਕਿਤ ਲੈਪ ਨਹੀਂ ਪੁਨ ਪਾਈ।

'ਛਾਗ ਬਿਹੀਨ ਬਿਯੋਗ ਸਹੋਜੇ ਗੁਰ ਸੰਗ ਗਏ ਨ ਸਰੀਰ ਬਿਹਾਈ ॥ ੩੧ ॥
'ਪੇਖਹੁ ਪ੍ਰੀਤ ਪਤੰਗਨ ਕੀ ਛਿਨ ਮਹਿੰ ਤਨ ਦੇਤਿ ਬਿਲੋਕ ਪ੍ਰਕਾਸ਼ਾ।
'ਨਾਦ ਸੁਨੇ ਅਹਿਲਾਦ ਰਿਦੇ ਕਰਿ ਹੈ ਵਿਸਮਾਦ ਤੇ ਏਨੁ ਬਿਨਾਸ਼ਾ।
'ਏਕ ਸੁਗੰਧਿ ਤੇ ਅੰਧ ਮਧੂ ਬ੍ਰਿਤਿ ਛੋਰਤਿ ਨਾਂਹਿ ਪ੍ਰਮੋਦ ਮਹਿੰ ਫਾਸਾ।
'ਮੀਨ ਰਹੈ ਜਲ ਤੇ ਸੁਖ ਮੈਂ ਬਿਛੁਰੇ ਮਰ ਜਾਤਿ ਸੁ ਪ੍ਰੇਮ ਉਪਾਸਾ ॥ ੩੨ ॥
'ਕਜਾ ਇਹ ਜੰਤੁ ਮਲੀਨ ਮਹਾਂ, ਕਰਿ ਪ੍ਰੇਮ ਕੋ ਦੇਤਿ ਹੈਂ ਆਪਨੇ ਪ੍ਰਾਨਾ।
'ਹੈ ਹਮਰੇ ਤਨ ਮਾਨੁਖ ਕੋ ਸਭਿ ਜਾਨਤਿ ਹੈਂ ਮਨ ਲਾਭ ਰੁ ਹਾਨਾ।
'ਸ੍ਰੀ ਗੁਰ ਪ੍ਰੀਤ ਸਦਾ ਸੁਖਦਾ ਦੁਹਿ ਲੋਕਨ ਮਹਿੰ ਕਰਤੀ ਸੁ ਕਲਜਾਨਾ।
'ਸੋ ਹਮ ਜਾਨਿ ਮਹਾਤਮ ਕੋ ਨਿਰਬਾਹ ਨ ਕੀਨ ਭਏ ਅਨਜਾਨਾ ॥ ੩੩ ॥
'ਪਾਹਿਨ ਤੇ ਨਿਠੁਰੇ ਹਮਰੇ ਉਰ ਪ੍ਰੀਤਮ ਕੇਰ ਬਿਯੋਗ ਸਹਾਰਾ।
'ਜਾਂਹਿ ਬਿਨਾ ਸੁਖ ਲੇਸ਼ ਨਹੀਂ ਦੁਹਿੰ ਲੋਕਨ ਕੋ ਪ੍ਰਭੁ ਮਾਲਕ ਭਾਰਾ।
'ਤਾਂ ਬਿਨ ਬੈਠਿ ਰਹੇ ਬਨਿ ਦੀਨ ਗਏ ਨਹਿੰ ਸਾਥ ਜੁ ਨਾਥ ਉਦਾਰਾ।'
ਭੂਰ ਬਿਸੂਰਤਿ ਹੈਂ ਬਨਿ ਮੂਰਤਿ ਅੰਗ ਅਛੋਲ ਥਿਰੋ ਇਕ ਸਾਰਾ ॥ ੩੪ ॥

[ਅੰਸ ੨ ਅੰਸੂ ੩੭

ਇਸ ਤੋਂ ਵੱਧ ਜੇ ਕਵੀ ਜੀ ਦਾ ਰਸਾਂ ਦਾ ਸੰਗਮ ਖ਼ੂਬਸੂਰਤੀ ਨਾਲ ਨਿਭਦਾ ਦੇਖਣਾ ਹੋਵੇ ਤਾਂ ਤਕੋ ਸ਼੍ਰੀ ਗੁ:ਨਾ:ਪ੍ਰ:ਪੁ:ਅਧਯਾ: ੬ਦਅੰਕ ੧੮-੪੧ਪੰਨਾ ੭੨੯ ਤੇ ਉਸਦੀ ਹੇਠਲੀਟੂਕ।

੪. ਅਲੰਕਾਰ*।

ਜਦ ਅਸੀਂ ਅਲੰਕਾਰਾਂ ਵਿਚ ਕਵੀ ਕਲਮ ਦਾ ਕਮਾਲ ਖੋਜੀਏ ਤਾਂ ਅਲੰਕਾਰਾਂ ਦਾ ਗ੍ਰੰਥ ਬਣ ਸਕਦਾ ਹੈ। ਨਮੂਨੇ ਮਾਤ੍ਰ ਆਪ ਦੇ ਕੁਛ ਅਲੰਕਾਰ ਦਿਖਾਲਦੇ ਹਾਂ:-

ਉਤਪ੍ਰੇਖਾ-ਦੁੰਦਭਿ ਸ਼ਬਦ ਭੀਮ, ਘਾਲਤਿ ਕਦੀਮ ਸੀਮ, ਤੁਪਕ ਪਠੀ ਅਸੀਮ, ਮੀਨ ਤਨ ਛੁੱਦ੍ ਕੋ। ਤੋਪੈਂ ਮਹਾਂ ਨੱਕ੍ਰ ਤੁੰਡ ਪਸਰੇ ਅਬੱਕ੍ਰ ਜਿਨ ਸਿਪਰੈਂ ਕਮਠ ਬੇਗ ਧਾਵਤਿ ਅਮੁੱਦ੍ ਕੋ। ਸੁਧੁਜਾ ਮਤੰਗ ਤੁੰਗ ਸੈਲ ਹੈਂ ਸਪੰਖ ਰੰਗ ਤੋਮਰ ਭੁਜੰਗ ਹੈਂ ਤੁਰੰਗ ਜੰਤੁ ਹੁੱਦ੍ ਕੋ। ਗੁਰੁ ਕੋਪ ਤਵਾ ਪੈ ਪਰਨ ਧਾਏ ਜੋਰ ਕਰਿ ਚਲਜੋ ਦਲ ਆਇ ਕੈਧੌਂ ਜਲ ਹੈ ਸਮੁੱਦ੍ ਕੋ ॥ ੧੮ ॥ ਦੀਰਘ ਦਮਾਮੇ ਧੁਨਿ ਹੋਤ ਹੈ ਗੰਭੀਰ ਤਾਮੈਂ ਘੋਖ ਹੈ ਬਿਸਾਲ ਜਾਮੈ ਚਲਜੋ ਦਲ ਆਵਈ। ਕੈਧੌਂ ਘਨ ਘਟਾ ਬਨਿ ਸ਼ਾਹ ਕੋ ਹੁਕਮ ਪੋਨ ਪੂਰੇ ਕੀਨ ਤਾਂਹੀ ਕੇ ਅਗੋਰੇ ਉਮਡਾਵਈ। ਤੋਪਨ ਅਵਾਜ ਮਾਨੋ ਗਾਜ ਪਰੈ ਬਾਰ ਬਾਰ ਪਾਵਕ ਪਲੀਤੇ ਕੀ ਧੁਖਤਿ ਚਮਕਾਵਈ। ਸੁੰਦਰ ਅਨੰਦ ਪੁਰ ਸੈਲ ਜਸੋਂ ਬਿਲੰਦ ਪਰ ਗੋਰੀ ਗੋਰੇ ਉਰੇ ਕੋ ਚਹਿਤ ਬਰਖਾਵਈ ॥ ੧੯ ॥

[ਰੁਤ ੬ ਅੰਸੂ ੯

---

*ਸ਼ਬਦ ਅਰਥ ਜੋ ਚਿੱਤ੍ਰਤਿ ਕਰਿ ਹੀ। ਚਮਤਕਾਰ ਛਾਂਹਿ ਅੱਧਿਕੈ ਧਰਿ ਹੀ।
ਭੂਖਨ ਜੈਸੇ ਪਹਿਰੈ ਪ੍ਰਾਨੀ। ਤੈਸੇ ਅਲੰਕਾਰ ਮਿਲ ਜਾਨੀ। [ਗੁਰਸ ਰੋਸ਼ਨੀ
ਉਪਮਾਨ ਵਿਚ ਉਪਮੇਯ ਦੀ ਵਿਚਾਰਨਾ ਕਰਨੀ।

ਉਲੇਖ*—ਸ਼ਤ੍ਰੂ ਬਿਲੋਕਤਿ ਕਾਲ ਸਮ ਜਾਨਹਿੰ—ਲੇ ਪ੍ਰਾਨਾ—।—ਦੇਵ ਤਰੋਵਰ—ਕੋ ਲਖਹਿੰ ਜਨ ਕਾਮਨਵਾਨਾ ॥ ੩੧ ॥ ਗਯਾਨੀ ਲਖਹਿੰ—ਪ੍ਰਮਾਤਮਾ ਬਾਂਛਤ ਤਨ ਧਾਰਾ—। ਨਿਸ਼ਚੇ ਭਗਤਨਿ ਕੇ ਰਿਦੇ-ਵਿਸ਼ਨੂ ਅਵਤਾਰਾ-।-ਸ੍ਰੀ ਨਾਨਕ ਕੋ ਤਨ ਦਸਮ-ਸਿੱਖਨ ਮਨ ਜਾਨਾ । ਪ੍ਰਜਾ ਲਖਹਿ-ਰਾਜਾ ਮਹਾਂ ਪਾਲਹਿ ਬਿਧਿ ਨਾਨਾ-॥ ੩੨ ॥

[ਰੁ: ੨ ਅੰਸੂ ੩੫

ਸੰਸ੍ਰਿਸ਼੍ਟ†—ਰਾਮ ਛੱਤ੍ਰ ਬੰਧ ਪਰ, ਰਾਮ ਦਸਕੰਧ ਪਰ, ਰਾਮ ਜਰਾਸੰਧ ਪਰ ਤ੍ਰੈ ਜਜੋਂ ਨਰਸਿੰਘ ਹੈਂ । ਚੁੱਦ੍ਰ ਜਜੋਂ ਮਾਰ ਪਾਰ, ਬੈਨਤੇਯ ਮਾਰ ਪਰ, ਪੌਨ ਦੀਪ ਮਾਰ ਪਰ, ਮਾਰ ਪਰ ਸਿੰਘ ਹੈਂ । ਸੂਰ ਤਮ ਬ੍ਰਿੰਦ ਪਰ, ਸੂਰ ਰਣ ਦ੍ਵੰਦ ਪਰ, ਸੂਰ ਦਿਤੀ ਨੰਦ ਪਰ, ਦੂਦੇ ਨਰਸਿੰਘ ਹੈਂ । ਕਾਲ ਸਰਬੰਸ ਪਰ ਦਾਵਾ ਬਨ ਬੰਸ ਪਰ ਤਜੋਂ ਮਲੇਛ ਬੰਸ ਪਰ ਸ੍ਰੀ ਗੋਬਿੰਦ ਸਿੰਘ ਹੈਂ ॥ ੨੯ ॥

[ਰਤ ੫ ਅੰਸੂ ੫੨

ਉਪਮਾ‡—ਸ਼ਮਸ਼ ਸਜਾਮ ਸੁੰਦਰ ਗਿਰਦ ਲਘੁ ਲਘੁ ਸਮੁਦਾਈ ।
ਸਹਿਜ ਸੁ ਚਿਕ੍ਵਨ ਕੇਸ ਸ਼ੁਭ ਅਸ ਉਪਮਾ ਗਾਈ ।
ਰਤਨ ਉਡਗ ਮੁਖ ਚੰਦ ਢਿਗ ਪਸਰਜੋ ਤਮ ਜਾਲਾ ।
ਦਿਪਤਿ ਦਸਨ ਮੁਸਕਜਾਨ ਜੁਤਿ ਦੁਤਿ ਚਾਰੁ ਬਿਸਾਲਾ ॥ ੧੨ ॥

[ਰੁ: ੨ ਅੰਸੂ ੪੯

ਮਾਲੋਪਮਾ§— ਕਵੀ ਜੀ ਸ਼੍ਰੀ ਗੁਰੂ ਜੀ ਦੀ ਕੀਰਤੀ ਦਾ ਵਰਣਨ ਕਰਦੇ ਹਨ:—

ਖੁਰਾਸਾਨ ਕਾਬਲ ਕੰਧਾਰ ਹੂੰ ਸੋ ਕੇਵਡਾ ਸੀ ਮੱਧ ਮੁਲਤਾਨ ਹੂੰ ਕੇ ਮਾਲਤੀ ਸੀ ਫੁਲੀਆ । ਮੱਕੇ ਮੇਂ ਮੰਦਾਰ ਸੀ ਮਦੀਨੇ ਹੈ ਮਯੰਕ ਸਮ, ਕੰਬੂ ਜੋਸੀ ਕਾਸ਼ਮੀਰ ਭਲੀ ਭਾਂਤਿ ਝੂਲੀਆ । ਪਾਰਦ ਸੀ ਬਗ਼ਦਾਦ ਨਾਰਦ ਸੀ ਭੱਖਰਾਦਿ ਗੰਗ। ਕੇਸੀ ਧਾਰ ਭਈ ਗੰਗ ਜੁ ਕੇ ਕੁਲੀਆ । ਚੌਰ ਜੋਸੀ ਚਾਰੋਂ ਦਿਸ ਸੋਹੈ ਸਭਿ ਸੀਸ ਪਰ ਸ਼ਾਤ ਦੀਪ ਮੱਧ ਮੈਂ ਮਰਾਲ ਪਾਂਤ ਝੂਲੀਆ ॥ ੫੭ ॥ ਅਮਲ ਕਮਲ ਜੋਸੀ ਕਾਸ਼ੀ ਮੈਂ ਬਿਰਾਜਮਾਨ ਸੁਧਾ ਸਮ ਸੁਧਾਸਰ ਦਿੱਲੀ ਦੂਧ ਸੋਹੀਏ । ਜੋਨ੍ਹ ਜੋਸੀ ਜੋਧਪੁਰ ਸੇਸ ਸੀ ਸੁਮੇਰ ਪਰ ਚੰਦਨ ਸੀ ਚੀਨ ਔ ਮਚੀਨ ਮਾਂਹਿ ਜੋਹੀਏ । ਨਿਪਾਲ ਮੈਂ ਨਿਹੱਕ ਸੀ ਕਮਾਊਂ ਮੈਂ ਕਪਾਸ ਸੀ ਹਿਸਾਰ ਕੋਟ ਹਿਮ ਸੀ ਸੁਖਦ ਅਵਰੋਹੀਏ। ਆਠੋਂ ਦਿਗ ਪਾਲਨ ਕੇ ਦਸਨ ਪੈ ਜਾਇ ਟਿਕੀ ਜਹਾਂ ਤਹਾਂ ਦੇਖੀਏ ਸਭਿਨਿ ਮਨ ਮੋਹੀਏ ॥ ੫੮ ॥ ਲਖਨਊ ਸਾਰਦ ਸੀ ਲਵਪੁਰ ਬਾਰਦ ਸੀ ਹਾਜੀਪੁਰ ਹੰਸਨੀ ਸੀ ਰੂਪਾ ਰੂਮ

---

*ਏਕਹ ਕਉ ਜੋ ਬਹੁ ਬਿਧਿ ਬਰਨੈ । ਉੱਲੇਖਾ ਕਹਿ ਕਰਿ ਕਵਿ ਨਿਰਨੈ । [ਗਰਬ ਗੰਜਨੀ

†ਅਲੰਕਾਰ ਇਕ ਥਲ ਬਹੁਤ ਜੁਦੇ ਜੁਦੇ ਲਖਿ ਜਾਹਿੰ । ਤਿਲ ਤੰਦੁਲ ਕੀ ਰੀਤਿ ਸੋਂ ਸੰਸ੍ਰਿਸ਼੍ਟ ਕਹੀਏ ਤਾਂਹਿ । [ਗਰਬ ਗੰਜਨੀ

‡ਉਪਮਾਨ ਨੂੰ ਕਿਸੇ ਅੰਗ ਵਿਚ ਉਪਮੇਯ ਜੇਹਾ ਦੱਸਣਾ ।

§ਉਪਮੇਯਹਿ ਇਕ ਬਹੁ ਉਪਮਾਨ । ਸੋ ਮਾਲੋਪਮ ਲਖਹੁ ਸੁਜਾਨ । [ਗਰਬ ਗੰਜਨੀ

ਜਾਨੀਏ। ਕਰਿਕਾ ਔਰਾਕ, ਉਡਗਨ ਸੀ ਔਰਾਨ ਹੂਰੀ, ਫਟਕ ਸੀ ਫਰਕਾ ਬਾਦ ਬਿਸਦ ਬਖਾਨੀਏ। ਉਦਧਿ ਬੰਦਰ ਮੱਧ ਉਦਧਿ ਸੀ ਫੈਲ ਰਹੀ ਕੁਲ ਸੁ ਕਲਿੰਦਰੀ ਕੇ ਕੁੰਦ ਸੀ ਪ੍ਰਮਾਨੀਏ। ਕੌਡੇ ਸੀ ਕਲਿੰਜਰ, ਸਭਨ ਮੁਖ ਰਦਨ ਸੀ ਨਾਨਕ ਕੀ ਕੀਰਤ ਸੰਤੋਖ ਸਿੰਘ ਗਾਨੀਏ॥ ੫੯ ॥ [ਨਾ: ਪ: ਪ੍ਰ: ਧਿ: ੩੭

ਵ੍ਰਿਤਜਾਨੁਪ੍ਰਾਸ*—ਗਢ ਮੈਂ ਸੁਚੇਤ ਭਏ ਲਾਖੈਂ ਦਲ ਦੇਖਿ ਲਏ ਬੋਲੇ ਸ੍ਰੀ ਗੁਰਿੰਦ ਸਿੰਘ 'ਸੁਨੋ ਬਾਕ ਖਾਲਸਾ। ਸਭ ਕੋ ਹਟਾਇ ਰਹੋ, ਪਤੇ ਕੋ ਦਿਖਾਇ ਰਹੋ, ਦਲੋ ਕੋ ਬਤਾਇ ਰਹੋ, ਸ਼ੱਤ੍ਰੂਨਿ ਕੀ ਲਾਲਸਾ। ਸਿੱਖਜਾ ਕੋ ਸਿਖਾਇ ਰਹੋ, ਸੁਖ ਦੇ ਲੁਭਾਇ ਰਹੋ, ਦੁੱਖ ਕੋ ਸੁਨਾਇ ਰਹੋ ਜੈਬੋ ਲਖੋ ਕਾਲਸਾ। ਰਹਿਬੋ ਮਨਾਇ ਰਹੋ, ਬੈਰੁਖ ਬਨਾਇ ਰਹੋ, ਮ੍ਰਿਤੂ ਤੇ ਬਚਾਇ ਰਹੋ, ਧਰਜੋ ਹਠ ਬਾਲ ਸਾ। [ਰੁ: ੬ ਅੰਸੁ ੪੫

ਸੰਭਾਵਨਾ†—ਛਾਇ ਜਾਤੀ ਏਕਤਾ ਅਨੇਕਤਾ ਬਿਲਾਇ ਜਾਤੀ ਹੋਵਤੀ ਕੁਚੀਲਤਾ ਕਿਤਾਬਨ ਕੁਰਾਨ ਕੀ। ਪਾਪ ਹੀ ਪ੍ਰਪੱਕ ਜਾਤੇ, ਧਰਮ ਧਸੱਕ ਜਾਤੇ, ਬਰਨ ਗਰੇਕ ਜਾਤੇ, ਸਹਤ ਬਿਧਾਨ ਕੀ। ਦੇਵੀ ਦੇਵ ਦੇਹੁਰੇ ਸੰਤੋਖ ਸਿੰਘ ਦੂਰ ਹੋਤੇ ਰੀਤਿ ਮਿਟ ਜਾਤੀ ਸਭਿ ਬੇਦਨ ਪੁਰਾਨ ਕੀ। ਸ਼੍ਰੀ ਗੁਰੂ ਗੁਰਿੰਦ ਸਿੰਘ ਪਾਵਨ ਪਰਮ ਸੂਰ ਮੂੰਰਤ ਨ ਹੋਤੀ ਜਉ ਪੈ ਕਰੁਣਾ ਨਿਧਾਨ ਕੀ॥ ੨੭ ॥ [ਰੁਤ ੫ ਅੰਸੁ ੫੨

ਵਕ੍ਰੋਕ੍ਤਿ‡—ਆਗੇ ਜਸ ਕੋ ਚੰਦ ਚਢਾਜਹੁ ਮਾਰ ਖਾਇ ਹਟਿ ਆਏ।
ਅਬਿ ਪੈਸੇ ਕੀ ਮਤਿ ਕੋ ਲੈਕੇ ਲੋਹੁ ਪਰਮ ਪਦ ਪਾਏ॥ ੧੮॥
[ਰੁਤ: ੪ ਅੰਸੁ ੩੭

ਵਿਨੋਕ੍ਤਿ§— ਜੋ ਸਿਖ ਗੁਰਬਾਨੀ ਭੇ ਕਰੈ। ਬਿਨ ਪ੍ਰਯਾਸ ਭਵ ਸਾਗਰ ਤਰੈ।
ਗਰਬਾਨੀ ਮਹਿਮਾ ਮਹੀਯਾਨੇ। ਜੇ ਮਿਰਯਾਦਾ ਹਮ ਨਹਿੰ ਠਾਨੇ॥ ੧੫॥
ਤੇ ਸਿਖ ਭੈ ਨ ਕਰੈ ਰੋ ਕੋਈ। ਬਿਨ ਭੇ ਕਰੇ ਸ਼ੁਜ ਨਹਿੰ ਹੋਈ।.....
ਭਗਤਿ ਪ੍ਰਤੀਤ ਨਹੀਂ ਜਿਸ ਤਨ ਮੈਂ। ਤਿਹ ਗੁਰਬਾਣੀ ਭੇ ਨਹਿੰ ਮਨ ਮੈਂ॥੧੭॥
ਬਿਨ ਭੈ ਭਗਤਿ ਨ ਪ੍ਰਾਪਤ ਹੋਇ। ਭਗਤਿ ਬਿਨਾ ਨ ਗਜਾਨ ਅਵਿਲੋਇ।
ਗਜਾਨ ਬਿਨਾ ਮੁਕਤੀ ਕਿਮ ਪਾਇ। ਮੁਕਤਿ ਬਿਨਾ ਨ ਅਨੰਦ ਸਮਾਇ॥੧੮॥
"ਬਿਨ ਭੈ ਭੁਗਤਿ ਨ ਜਗਤ ਤਰਾਵੈ। ਤੀਰਥ ਬ੍ਰਤ ਜਗ ਜੋਗ ਕਮਾਵੈ॥੧੯॥
[ਗ: ੧੦ ਅੰਸੁ ੨੧

---

*ਹੋਇ ਬਰਨ ਸਮਤਾ ਬਹੁ ਬਾਰ। ਤਿਹ ਵ੍ਰਿਤਜਾਨੁਪ੍ਰਾਸ ਉਚਾਰ। [ਗਰਬ ਗੰਜਨੀ

†ਇਉਂ ਜੋ ਹੋਇ ਤਾਂ ਇਉਂ ਇਹ ਹੋਇ। ਇਸ ਪ੍ਰਕਾਰ ਜਹਿੰ ਚੁਕ ਮੈਂ ਜੋਇ।
ਤਹਿੰ ਸੰਭਾਵਨਾ ਹੈ ਲੰਕਾਰ। ਕਵਿਜਨ ਜਾਂ ਕੋ ਕਰਹਿੰ ਵਿਚਾਰ। [ਗਰਬ ਗੰਜਨੀ

‡ਜੋ ਕਿਹਾ ਜਾਏ ਟੇਢ ਖਾਕੇ ਉਸ ਦਾ ਭਾਵ ਉਲਟਾ ਨਿਕਲੇ।

§ਪ੍ਰਸਤੁਤਿ ਵਰਣਨੀਜ ਹੈ ਜੋਇ। ਏਕ ਵਸਤੁ ਬਿਨ ਨਜੁਨ ਜਿ ਹੋਇ।
ਤਾਂਹਿ ਬਿਨੋਕਤ ਕਹੈਂ ਬਿਚਾਰ। ਕਵਿ ਸੰਤੋਖ ਸਿੰਘ ਕਰਹਿ ਉਚਾਰ॥ [ਗਰਬ ਗੰਜਨੀ

ਪੁਨਾ:—ਗੁਣ ਬਿਹੀਨ ਪੂਜਾ ਕਹਾਂ, ਵਿਦਜਾ ਬਿਨ ਮਾਨਾ। ਜੀਤ ਕਹਾਂ ਬਿਨ ਸੂਰਤਾ, ਮਨ ਥਿਤ ਬਿਨ ਥਜਾਨਾ। ਬਿਨ ਸੰਤੋਖ ਉਰ ਸੁਖ ਕਹਾਂ, ਤਪ ਬਿਨਾਂ ਨ ਰਾਜੂ। ਗਜਾਨ ਕਹਾਂ ਬਿਨ ਸਤਿਗੁਰੂ ਸੱਚਾ ਬਿਨ ਲਾਜੂ।

ਅਸੰਭਵ*—ਰਵਿ ਸੀਤਲ ਨਿਸਪਤਿ ਤਪਤਾਵੈ। ਪਵਨ ਟਿਕਹਿ ਨਿਜ ਮੇਰੁ ਹਿਲਾਵੈ। ਅਚਲਾ ਚਲਹਿ ਸਿੰਧੁ ਸੁਕ ਜਾਈ। ਹਿਮ ਸਮ ਪਾਵਕ ਤੇਜ ਬਨਾਈ॥ ੩॥ ਉਡਗਨ ਗ੍ਰਿਹ ਉਲਟੇ ਫਿਰ ਧਾਵੈਂ। ਨਿਜ ਮਿਰਜਾਦਾ ਜਗਤ ਨਸਾਵੈ। ਤਊ ਨ ਸਤਿਗੁਰ ਹੁਇ ਬਚ ਕੂਰਾ। ਕਾਰਨ ਕਰਨ ਦੇਨ ਬਰ ਸੂਰਾ॥ ੪॥

[ਰਾਸ ੧੧ ਅੰਸੂ ੭

ਦ੍ਰਿਸ਼ਾਂਤ†—ਮੱਖਣਸ਼ਾਹ ਨੂੰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਬਾਬਤ ਜਦ ਨਿਸ਼ਚਯ ਹੋ ਜਾਂਦਾ ਹੈ ਕਿ ਏਹੀ ਜਗਤ ਰੱਖਜਕ ਗੁਰੂ ਜੀ ਹਨ ਤਦ ਉਹ ਆਪਣੀ ਉਮਾਹਤਿ ਦਸ਼ਾ ਦਾ ਵਰਣਨ ਕਰਦਾ ਹੈ।

੧. ਦੁਸ਼ਕਰ ਸਾਧਨ ਸਾਧਤਿ ਜੈਸੇ। ਫਲ ਪ੍ਰਾਪਤਿ, ਮੇਰੀ ਗਤਿ ਤੈਸੇ।
੨. ਬਡੇ ਪ੍ਰਵਾਹ ਬਿਖੇ ਬਹੁ ਬਹਜੋ। ਚਹੁੰ ਦਿਸ਼ ਤੇ ਅਲੰਬ ਨਹਿੰ ਲਹਜੋ॥ ੫॥
ਤਿਸਕੋ ਨੌਕਾ ਪ੍ਰਾਪਤਿ ਹੋਇ। ਮੈਂ ਅਪਨੀ ਗਤਿ ਜਾਨੌਂ ਸੋਇ।
੩. ਜਿਮ ਸ਼ੁੱਤ੍ਰੂ ਕੇ ਬਸ ਕੋ ਪਰਿਓ। ਛੁਟਹਿ ਰਾਜ ਲੇ, ਤਿਮ ਦੁਖ ਹਰਿਓ॥ ੬॥
੪. ਜਥਾਜੀਵ ਕੋ ਗਹਿ ਲੇ ਜਾਹੀ। ਜਮ ਕਿੰਕਰ ਤਾੜਹਿ ਦੁਖ ਮਾਂਹੀ।
ਪਾਯੋ ਚਹੈਂ ਨਰਕ ਮੈ ਸੋਇ। ਤਿਸ ਕੋ ਸੁਰਗ ਦੇਹਿ ਜਿਮ ਕੋਇ॥ ੭॥
੫. ਜਥਾ ਗਯੋ ਨਰ ਕੋ ਪਰਦੇਸ਼। ਪਰਜੋ ਉਜਾਰ ਭੂਮਤਿ ਸ ਕਲੇਸ਼।
ਖਾਨ ਪਾਨ ਬਿਨ ਮ੍ਰਿਤਕ ਸਮਾਨਾ। ਘਰ ਪੁਚਾਇ ਤਿਹ,ਮੈਂ ਤਿਮ ਜਾਨਾ॥ ੮॥

[ਰਾਸ ੧੧ ਅੰਸੂ ੯

ਇੱਥੇ ਪੰਜ ਦ੍ਰਿਸ਼ਟਾਂਤ ਕੈਸੇ ਉੱਤਮ ਹਨ।

ਯੁਕਤਿ‡—ਨੌਵੇਂ ਪਾਤਸ਼ਾਹ ਜੀ ਦੇ ਆਗਜਾ ਕਰਨ ਤੇ ਕਿ ਅਸੀਂ ਬਾਹਰ ਪ੍ਰਗਟਣਾ ਨਹੀਂ ਚਾਹੁੰਦੇ, ਅੰਦਰ ਬੈਠਕੇ ਸਿੱਖਾਂ ਦੀਆਂ ਕਾਮਨਾਂ ਪੂਰਨ ਕਰਾਂਗੇ, ਕਿਉਂਕਿ ਗੁਰਤਾ ਦੀ ਪੋਟ ਗਉਰੀ ਹੈ, ਤਾਂ ਭਾਈ ਮੱਖਣ ਜੀ ਉਤਰ ਦਿੰਦੇ ਹਨ:—

ਜੋਕਰ ਕਹੋ ਰਹੈਂ ਇਸ ਰੀਤਿ। ਕਰਹਿੰ ਕਾਮਨਾ ਪੂਰਨ ਚੀਤ।
ਤਹਿੰ ਬੀ ਸਿੱਖੀ ਹਿਤ ਨਿਰਬਾਹ। ਬਾਂਛਾ ਪੂਰਨ ਕਰਹੁ ਉਮਾਹ॥ ੩੬॥
ਇਹ ਬੀ ਸਿੱਖਜਨ ਕੀ ਅਭਿਲਾਖਾ। ਸਭਿਨਿ ਮਨੋਰਥ ਯਾ ਮਹਿੰ ਰਾਖਾ।

---

*ਅਸੰਭਵ ਨੂੰ ਸੰਭਵ ਸਿੱਧ ਕਰਨਾ।

†ਬਿੰਬ ਪ੍ਰਤਿਬਿੰਬ ਵਾਕ ਦੁਹੁ ਮਾਂਹੀ। ਉਪਮੇਯੋ ਉਪਮਾ ਹੂੰ ਜਾਂਹੀ।
ਧਰਮ ਜੁਦੇ ਦੋਹਨ ਕੋ ਆਹੀ। ਲਖਿ ਦ੍ਰਿਸ਼ਟਾਂਤ ਨਾਮ ਹਹਿ ਤਾਂਹੀ। [ਗਰਬ ਗੰਜਨੀ

‡ਕਿਸੇ ਗਲ ਨੂੰ ਦਲੀਲ ਨਾਲ ਸਿੱਧ ਕੀਤਾ ਜਾਵੇ ਯਾ ਚਤੁਰਾਈ ਨਾਲ ਕਿਸੇ ਭਾਵ ਨੂੰ ਪ੍ਰਗਟ ਯਾ ਅਪਗਟ ਕੀਤਾ ਜਾਵੇ ਆਦਿ।

ਅਪਰ ਕਾਮਨਾ ਪੂਰਨ ਜੈਸੇ। ਹਰਖਤਿ ਕਲਪ ਸਿੱਖ ਗਨ ਤੈਸੇ ॥ ੩੭ ॥
"ਬਿਦਤਹੁ ਜਗਤ ਵਿਖੈ ਇਸ ਭਾਂਤੀ। ਜਥਾ ਚੰਦ੍ਰਮਾਂ ਪੂਰਨ ਰਾਤੀ ॥ ੩੮ ॥
[ਰਾਸ ੧੧ ਅੰਸੂ ੬

ਯਮਕ*—ਤਰੀ ਤਰੀ ਸੰਗ ਔਰ ਤਰਾ ਤਰੀ ਤਰਿ ਤਰਿ ਉਤਨਿ ।
ਨਰ ਬਰ ਸੁਰ ਸਿਰਮੌਰ ਬਾਰਿ ਬਾਰਿ ਬਰ ਬਾਰਿ ਬਰਿ ॥ ੬ ॥ [ਰਾਸ ੧੨ ਅੰਸੂ ੨੦

ਅਪੱਨ੍ਹੁਤਾ—ਦੇਵ ਤਰੋਵਰ ਹੈ ਨ ਇਹੈ ਹਰਿ ਰਾਇ ਗੁਰੂ ਕਰ ਦੇਵ ਤਰੋਵਰ। ਸੋ ਸੁਰਧੇਨੁ ਨਹੀਂ ਮਨ ਜਾਨਿਯੇ ਸੇਵ ਗੁਰੂ ਸੁਰਧੇਨੁ ਲਹੈ ਨਰ। ਹੈ ਨ ਚਿੰਤਾਮਣਿ ਬੁਧ ਜਿ ਦੇਖਿਯੇ ਸ੍ਰੀ ਗੁਰ ਕੇ ਨਖ ਦਿੱਤਮਣੀ ਬਰ। ਸੋ ਨ ਸੁਧਾ ਮਧੁਰਾਇ ਕੋ ਧਾਰਤਿ ਗਜਾਨ ਗਿਰਾ ਗੁਰ ਕੀ ਮਧੁਰੀ ਤਰੁ ॥ ੯ ॥ [ਅਃ ੬ ਅੰਸੂ ੧

ਅਨਨ੍ਵਯ†—ਅਮਲ ਕਮਲ ਜੈਸੇ ਕੈਸੇ ਕਹੌਂ ਪਦ ਜੁਗ ਰਜਨੀ ਮੈਂ ਆਨ ਗਤਿ ਹੋਤਿ ਜਿਨ ਬਾਨ ਹੈ। ਜਾਨਿਯੇ ਸੰਤਾਨ ਕੇ ਸਮਾਨ ਬਨੈ ਅਨਬਨ ਦਾਨੀ ਮਨ ਕਾਮਨਾ ਨ ਦਾਨੀ ਮੋਖ ਗਜਾਨ ਹੈ। ਚਿੰਤਾਮਣਿ ਜੈਸੇ ਨਖ ਭਾਖੇ ਨ ਪਰਤਿ ਮੁਖ ਮੋਹ ਨ ਮਿਟਾਵੈਂ ਦੁਖ ਜਾਨਤਿ ਜਹਾਨ ਹੈ। ਸ੍ਰੀ ਹਰਿ ਗੁਵਿੰਦ ਪਦ ਆਨੰਦ ਕੇ ਕੰਦ ਜੋਊ ਉਪਮੇਜ ਆਪ ਪੁਨ ਆਪੈ ਉਪਮਾਨ ਹੈ ॥ ੧੬ ॥ [ਨਾਃ ਪ੍ਃ ਪ੍ਰਃ ਥਿਃ ੧

ਰੂਪਕ§—ਸ੍ਰੀ ਗੁਰੂ ਜਗਤ ਪਤ ਜਗਤ ਸਦਨ ਮਾਂਝ ਹਿੰਦਵਾਨ ਅਜਰ ਬਿਰਾਜਬੇ ਕੀ ਲਾਲਸਾ। ਸੂਰਤਣ ਬੀਜ ਤੇ ਅੰਕੁਰ ਭਯੋ ਮਹਾਂ ਜੁੱਧ ਅੰਮ੍ਰਿਤ ਕੋ ਦੇਨਿ ਰੂਚਾ ਬੂੱਧਤਿ ਨਿਰਾਲਸਾ। ਸਦ ਗੁਨ ਦਲ ਤੇ ਸਦਲ ਭਏ ਭੂਪ ਡਾਲ ਭਜਨ ਕੁਸਮ ਫਲ ਗਜਾਨ ਤੱਤਕਾਲਸਾ। ਪਰਮੱਤਿ ਕਾਲਸਾ ਦਰਿੱਦ੍ਰ ਖਲ ਦਾਲਸਾ ਪ੍ਰਤਾਪ ਰਿਪੁ ਘਾਲਸਾ ਕਲਪਤਰੁ ਖਾਲਸਾ ॥ ੪੧ ॥ [ਰਾਸ ੧ ਅੰਸੂ ੧

ਵਿਸ਼ੇਖ ਰੂਪਕ¶—ਰਜਨੀ ਅਵਿੱਦਜਾ ਸਰ ਭ੍ਰਮ ਸੋ ਤਿਮਰ ਹਰਿ, ਕੋਕ ਸੇ ਕਿੰਕਰ ਬਰ ਕੀਨੇ ਬ੍ਰਿਹੁ ਛੀਨ ਹੈ। ਮਾਲ ਉਡ ਕਲਮਲ ਕੰਦਲ ਦੁਰਾਇ ਦਲ, ਪਲਪਲ ਗਜਾਨ ਸੋਂ ਪ੍ਰਕਾਸ਼ ਭਵ ਕੀਨ ਹੈ। ਬੇਮੁਖ ਕੁਮੁਦ ਦੁਖ ਸਨਮੁਖ ਕੰਜ ਸੁਖ, ਗਤਿ ਸੋ ਭਗਤਿ ਨਿਤ ਜਾਨੀਏ ਅਧੀਨ ਹੈ। ਅਮਰ ਦਰਸ ਭਾਨ ਲੱਛਨ ਸਮਾਨ ਸਭਿ, ਏਕ ਗੁਨ ਅਧਿਕ ਪੈ ਤਪਤ ਬਿਹੀਨ ਹੈ। [ਨਾਃ ਪ੍ਃ ਪ੍ਰਃ ਥਿਃ ੧

---

*ਇਕ ਪਦ ਵਾਰ ਅਨੇਕ ਜਿਆਵੈ। ਅਰਥਹਿ ਭਿੰਨ ਭਿੰਨ ਪ੍ਰਗਟਾਵੈ।
ਸੋ ਯਮਕਾਲੰਕਾਰ ਬਖਾਨੈਂ। ਕਵਿ ਸੰਤੋਖ ਸਿੰਘ ਗੁਣੀ ਪ੍ਰਮਾਨੈ ॥ [ਗਰਬ ਗੰਜਨੀ

†ਉਪਮੇਯ ਦੇ ਥਾਂ ਉਪਮਾਨ ਨੂੰ ਸਤਿ ਕਰਕੇ ਕਹਿਣਾ।

‡ਉਪਮੇਯ ਨੂੰ ਹੀ ਉਪਮਾਨ ਕਥਨ ਕਰਨਾ।

§ਉਪਮੇਜਹਿ ਉਪਮਾਨਹਿ ਜੋਊ। ਏਕ ਰੂਪਕਰਿ ਬਰਨੈ ਦੋਊ।
ਤਿਹ ਕੋ ਰੂਪਕ ਕਰਹਿੰ ਉਚਾਰ। ਜੌਨ ਲਖੈਂ ਭੇਦਾਲੰਕਾਰ। [ਗਰਬ ਗੰਜਨੀ

¶ਮੁਕਾਬਲਾ ਕਰਦਿਆਂ ਉਪਮੇਯ ਵਿਚ ਅਧਿਕਤਾ ਦਰਸਾਉਣੀ।

ਪਾਂਸੁ ਪਰਾਗ ਸੀ ਸੋਹਤ ਸੁੰਦਰ ਗੰਧ ਸੀ ਕੀਰਤ ਮੱਧ ਬਸਾਨਾ।
ਕੋਮਲਤਾ ਕੋਮਲਤਾ ਇਕ ਸੀ ਨਿਰਲੇਪਤਾ ਸੀ ਨਿਰਲੇਪ ਸਮਾਨਾ।
ਜੋ ਭਵ ਭੂਰ ਭਰਾ ਸਰਸੀ ਤਿਸਤੇ ਨਿਤ ਊਰਧ ਸੋ ਬਿਗਸਾਨਾ।
ਹੈਂ ਅਰਬਿੰਦ ਸੇ ਅੰਗਦ ਕੇ ਪਦ ਮੋਖਦ ਏਕ ਬਿਸੇਖਤਾ ਜਾਨਾ॥ ੮॥

[ਕਾ: ਪ੍ਰ ੧: ਧਿ ੧

ਵਿੱਛੂਮ*—ਸ੍ਰੋਨਨਿ ਮੈਂ ਸੁਨਿ ਬਾਜਨ ਕੀ ਧੁਨਿ ਬਿੱਛੂਮ ਹੋਤਿ ਭਯੋ ਮਨ ਨਾਰੀ। ਹਾਰ ਲਪੇਟ ਲਯੋ ਕਟ ਕੇ ਤਟ ਕਿੰਕਨਿ ਲੈ ਗਰ ਬੀਚ ਸੁਧਾਰੀ। ਨੂਪਰ ਹਾਥਨ ਮੈਂ ਪਹੁੰਚੀ ਪਗ ਅੰਚਰ ਅੰਗੀਆ ਸੋ ਨ ਸੰਭਾਰੀ। ਅੰਜਨ ਅੰਜਿ ਕਪੋਲਨ ਪੈ ਚਖ ਜਾਵਕ ਡਾਰਿ ਨ ਧੀਰ ਵਿਚਾਰੀ॥ ੧੭॥

[ਨਾ: ਪ: ਪੁ: ਧਿ ੨੨

ਨਿੰਦਾ ਵਜਾਜ ਉਸਤਤਿ†—ਲਾਜ ਨ ਧਾਰਹੁ ਆਪ ਅਬਹਿ ਚਲਿ ਆਇਓ। ਸਭਿ ਗੁਰੂਅਨ ਕੇ ਸ਼ਬਦ ਲੈਨਿ ਹਿਤ ਧਾਇਓ। ਅਪਰ ਜਤਨ ਕਰ ਰਹਜੋ ਨ ਬਸ ਕੁਛ ਚਾਲਿਓ। ਹੋ ਭੂਤਲ ਬੈਠਿ ਗਲੀਨ ਪਖੰਡ ਬਿਸਾਲਿਓ॥ ੨੨॥ ਨਿ:ਗੁਨ ਬਿਹੀਨੋ ਲਾਜ ਨਿਸ਼ੰਕ ਸਮਾਇਆ। ਜਹਿ ਕਹਿੰ ਢੀਠ ਕਰੰਮ ਕਰੇ ਨ ਸ਼ਰਮਾਇਆ। ਭੇਉ ਨ ਜਾਨਹਿੰ ਤੋਹਿ ਠਗਤ ਹੈਂ ਜਗਤ ਕੋ। ਹੋ ਸਦਾ ਦਿਖਾਇ ਅਧੀਨ ਅਪਨਪੋ ਭਗਤ ਕੋ॥ ੨੩॥

[ਰਾਸ ੩ ਅਸੁ ੪੦

ਇਨ੍ਹਾਂ ਛੰਦਾਂ ਵਿਚ ਜ਼ਾਹਰਾ ਦਿੱਸ ਰਿਹਾ ਹੈ ਕਿ ਬਾਬਾ ਮੋਹਨ ਜੀ ਨੇ ਸਤਿਗੁਰੂ ਪੰਚਮ ਪਾਤਸ਼ਾਹ ਜੀ ਦੀ ਨਿੰਦਾ ਕੀਤੀ ਹੈ। ਪਰ ਵਾਸਤਵ ਵਿਚ ਇਹ ਉਸਤਤੀ ਹੈ, ਦੇਖੋ ਰਾਸ ੩ ਅੰਸੂ ੩੪ ਵਿਖੇ ਇਸ ਦੇ ਅਰਥ ਜਿੱਥੇ ਖੋਲ੍ਹਕੇ ਲਿਖੇ ਗਏ ਹਨ।

ਲੋਕੋਕ੍ਤਿ‡—ਬਯ ਬਾਕੀ ਜਾਵਦ ਅਹੈ ਮਰੇ ਨਹੀਂ ਕਿਸ ਬਾਇ।
ਪੂਰਿ ਆਰਬਲ ਹੋਨ ਤੇ ਬਚੈ ਨ ਕੋਟ ਉਪਾਇ॥ ੪੦॥

[ਰੁਤ ੫ ਅੰਸੂ ੪੦

ਨੋ ਸਿਰ ਤੇ ਗੰਜਾ ਹੁਇ ਲਾਲ। ਤਿਸਹਿ ਸੁਹਾਇੰ ਨ ਕੇਸ਼ ਵਿਸ਼ਾਲ॥ ੭॥
ਕਿਸ ਬਿਧਿ ਕਰਿ ਜੋ ਕਾਨੋ ਹੋਇ। ਤਿਸ ਨ ਸੁਖਾਵੈ ਸੁਠ ਦ੍ਰਿਗ ਜੋਇ।
ਜਹਿੰ ਨਕਟੇ ਹੋਵਹਿੰ ਸਮੁਦਾਇ। ਸੁੰਦਰ ਨਾਕ ਨ ਤਹਾਂ ਸੁਹਾਇ॥ ੮॥ [ਰੁਤ ੩ ਅੰਸੂ ੧
ਦੰਡ ਉਚਿਤ ਹੈ ਨਿਤ ਅਪਰਾਧੀ। ਪੁਰਸ਼ੋਤਮ ਮਿਰਜਾਦਾ ਬਾਧੀ। [ਰਾਸ ੧੧-੧੨-੨੨

ਸੁਪਤਿ ਮ੍ਰਿਤਕ ਕੋ ਸਮਸਰ ਕਹੀਯਤਿ
ਕਹਾਂ ਕਹੌਂ ਕੁਛ ਕਹਜੋ ਨ ਜਾਇ। [ਰਾਸ ੯ ਅੰਸੂ ੧੧

---

*ਕਿਸੇ ਹੋਰ ਗਲ ਵਿਚ ਕਿਸੇ ਹੋਰ ਗਲ ਦਾ ਭ੍ਰਮ। ਕ੍ਰੋਧ, ਭਯ, ਹਰਖ ਵਿਚ ਆਕੇ ਕੁਛ ਦਾ ਕੁਛ ਸਮਝਣਾ ਯਾ ਕਰਨਾ।

†ਪਦਾਂ ਤੋਂ ਨਿੰਦਾ ਭਾਸੇ ਭਾਵ ਸਤੁਤੀ ਹੋਵੇ।

‡ਲੋਕ ਪ੍ਰਸਿਧ ਅਖਾਣਾਂ, ਕਹਾਵਤਾਂ ਨੂੰ ਯੋਗ ਥਾਵੇਂ ਵਰਤਣਾ।

੫. ਵਿਸ਼ੇਸ਼ ਚਮਤਕਾਰ।

ਆਪ ਜੀ ਦੀ ਕਵਿਤਾ ਵਿਚ ਕਵਿਤਾ ਦੀ ਓਡਾਰੀ, ਸੁਹਣੇ ਵਲਵਲੇ ਤੇ ਅਨੋਖੇ ਕਟਾਖ ਆਮ ਮਿਲਦੇ ਹਨ। ਅਲੰਕਾਰ ਤਾਂ ਇਨ੍ਹਾਂ ਵਿਚ ਦ੍ਰਿਸ਼ਟਾਂਤ ਉਪਮਾ ਯਮਕ ਆਦਿਕ ਹੀ ਵਰਤੇ ਹਨ ਪਰ ਓਹ ਕਮਾਲ ਦੇ ਚਮਤਕਾਰੀ ਹੋ ਚਮਕੇ ਹਨ। ਇਨ੍ਹਾਂ ਵਿਚੋਂ ਨਮੂਨੇ ਦੇ ਤੌਰ ਤੇ ਕੁਝਕ ਹੇਠ ਦਿੰਦੇ ਹਾਂ:—

੧. ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਾਲ ਅਵਸਥਾ ਦੇ ਚੈਜਾਂ ਵਿਚ ਇਕ ਥਾਵੇਂ ਆਪ ਜ਼ਿਕਰ ਕਰਦੇ ਹਨ ਕਿ ਪਰਮ ਪੂਜਯ ਮਾਤਾ ਜੀ ਨੇ ਦਾਤਾ ਜੀ ਦੇ ਸੁਹਣੇ ਸੁਹਣੇ ਮਸਤਕ ਤੇ ਸ਼ਜਾਮ ਬਿੰਦੂ ਲਗਾ ਦਿੱਤਾ ਹੈ। ਕਵੀ ਜੀ ਦੀ ਧਿਆਨ ਮੂਰਤੀ ਵਿਚ ਉਹ ਬਿੰਦੂ ਐਉਂ ਮਨ ਨੂੰ ਹਰ ਰਿਹਾ ਹੈ:—

ਸ਼ਜਾਮ ਬਿੰਦੁ ਜਨਨੀ ਸੁਭ ਲਾਇਵ। ਡੀਠ ਨ ਲਗੈ ਰਿਦਾ ਅਕੁਲਾਇਵ।
ਮਨਹੁ ਸੁਲੱਛਨ ਚੰਦ ਸੁਹਾਵਾ। ਦਾਸ ਚਕੋਰਨਿ ਗਨ ਹਰਖਾਵਾ॥ ੨੦॥
ਬਿਕਸਜੋ ਮਨਹੁ ਅਲਪ ਅਰਬਿੰਦ। ਬੈਠਜੇ ਸ਼ੋਭਤਿ ਬਤਸ ਮਲਿੰਦ।
ਸੁਧਾ ਕੁੰਡ ਮੁਖ ਮੰਡਲ ਮਨੋ। ਬਿਕਸਤਿ ਕਬਿ ਕਬਿ ਬੀਚੀ ਸਨੋ॥ ੨੧॥

[ਰਾਸ ੧੩ ਅੰਸੂ ੧੬

੨. ਇਸੇ ਸ਼ਜਾਮ ਬਿੰਦੂ ਦੇ ਆਪਨੇ, ਛੇਵੇਂ ਪਾਤਸ਼ਾਹ ਜੀ ਦੇ ਸੁਹਣੇ ਮਸਤਕ ਵਿਚ ਲਗੇ ਹੋਏ ਦੇ, ਦਰਸ਼ਨ ਕਰਾਏ ਹਨ, ਆਪ ਦੀ ਉੱਦਾਤ ਅਲੰਕਾਰ ਵਾਲੀ ਉਪਮਾ ਤੇ ਭਗਤੀ ਭਾਵਨਾ ਵਾਲੇ ਕਟਾਖਸ਼ ਨੇ ਉਸ ਨੂੰ ਐਉਂ ਚਿੱਤ੍ਰ ਕੀਤਾ ਹੈ:—

ਸ਼ਜਾਮ ਬਿੰਦੁ ਸੁੰਦਰ ਵਿਚ ਭੌਹਨਿ ਸ਼ਜਾਮ ਕੇਸ ਐਸੇ ਛਬਿ ਪਾਇ।
ਅਲ ਕੋ ਬਾਲਕ ਅਲਗਨ ਤਜਿ ਕਰਿ ਧਸਜੋ ਪੰਕ ਅੰਮ੍ਰਿਤ ਕੇ ਆਇ।

[ਰਾਸ ੩ ਅੰਸੂ ੬ ਅੰਕ ੨੭

੩. ਖੜਗਧਾਰੀ ਸਤਿਗੁਰੂ ਦੇ ਬਾਲ ਅਵਸਥਾ ਵਿਚ, ਲਾਲ ਲਾਲ ਕੋਮਲ ਬੁੱਲਾਂ ਵਿਚ ਚਿੱਟੇ ਚਮਕਦੇ ਦੋ ਦੰਦ ਕਵੀ ਜੀ ਦੀ ਧਿਆਨ ਮੂਰਤੀ ਵਿਚ ਆਏ ਕਿਵੇਂ ਚਿੱਤ੍ਰਤ ਹੋਏ ਹਨ:—

ਜੁਗ ਦੰਤ ਸੁਭੰਤ ਮਹਾਂ ਦੁਤਿਵੰਤ ਹੈਂ ਓਸ਼ਟ ਲਾਲ ਬਿਸਾਲ ਸੁਹਾਏ।
ਮੁਕਤਾ ਬਿਬ ਸਿੁਪਟ ਬਿੱਦ੍ਰਮ ਕੇ ਬਿਧਿ ਸੁੰਦਰ ਤੇ ਜਨੁ ਬੀਚ ਟਿਕਾਏ।
ਮੁਸਕਾਵਤਿ ਤੇ ਦਿਖਰਾਵਤਿ ਹੈਂ ਜਨੁ ਅੰਮ੍ਰਿਤ ਬੀਚ ਭਿਗੋਇ ਬਨਾਏ।
ਕਵਿ ਔਰ ਬਨਾਇ ਕਹੈ ਉਪਮਾ ਜਨੁ ਕੀਰਤਿ ਕੇ ਜੁਗ ਬੀਜ ਦਿਖਾਏ॥ ੨੫॥

[ਰਾਸ ੩ ਅੰਸੂ ੯

੪. ਸੁਹਣੇ ਸਤਿਗੁਰ ਦੇ ਸ਼ਰੀਰ ਤੇ ਭੂਸ਼ਨ ਪਹਿਰੇ ਹੋਏ, ਸ਼ਰੀਰ ਦੇ ਰੰਗ ਨਾਲ ਹੀ ਮਿਲ ਗਏ ਹਨ, ਇਹ ਪਛਾਣ ਨਹੀਂ ਹੋ ਸਕਦੀ ਕਿ ਗਹਿਣਾ ਕਿਹੜਾ ਹੈ ਤੇ ਸ਼ਰੀਰ ਦਾ ਅੰਗ ਕਿਹੜਾ ਹੈ,ਕੇਵਲ ਖੜਕਾਰ ਯਾ ਨਗਾਂ ਦੀ ਜੜਤਕਾਰੀ ਯਾ ਹੱਥ ਸਪਰਸ਼ਨ ਤੋਂ ਹੀ ਭੇਦ ਮਾਲੂਮ ਹੁੰਦਾ ਹੈ। ਇਸਦੀ ਉਪਮਾ ਦੇਣ ਪਰ ਕਵੀ ਜੀ ਦੱਸਦੇ ਹਨ ਕਿ ਕੋਈ ਉਪਮਾ ਨਹੀਂ ਮਿਲਦੀ ਲੱਭ ਲੱਭ ਕੇ ਹਾਰ ਚੁਕਾ ਹਾਂ ਜੋ ਮਿਲਦੀ ਹੈ ਉਹ ਇਸ ਉਪਮੇਯ ਅਗੇ ਤੁੱਛ ਹੈ:—

ਜ਼ੇਵਰ ਜਰੇ ਜਵਾਹਰ ਜਾਹਰ ਜ਼ੇਬ ਅਜਾਇਬ ਜਬਰ ਜਰੰਤ। ਸੁਵਰਨ ਕੋ ਸੁਵਰਨ ਤਨ ਦੁਤਿ ਮਿਲਿ ਸਮਤਾ ਤੇ ਭੇਵ ਨ ਲਖਿਯੰਤ। ਕਰਕਸ ਹੋਤਿ ਸਪਰਸ ਜਾਨੀਯਤਿ ਕੋ ਹੀਰਨ ਕੀ ਦਮਕ ਦਿਖੰਤਿ। ਤਿਨਕੀ ਉਪਮਾ ਕਹੌਂ ਕੌਨ ਬਿਧਿ ਮਨ ਭ੍ਰਮ ਹਾਰਜੋ ਲਘੁ ਲਗੰਤਿ ॥ ੨੫ ॥ [ਰਾਸ ੩ ਅੰਸੁ ੬

੫. ਸਾਹਿਬ ਛੇਵੇਂ ਪਾਤਸ਼ਾਹ ਜੀ ਦੇ ਅਸਵਾਰੀ ਦੇ ਘੋੜੇ ਦਾ ਨਖ ਸ਼ਿਖ ਬੰਨ੍ਹ ਕੇ, ਉਸ ਨੂੰ ਸਾਰੀਆਂ ਚਾਲਾਂ ਵਿਚ ਅਪਣਾ ਨਮੂਨਾ ਆਪ ਦੱਸਕੇ ਐਉਂ ਉਪਮਾਂ ਦੇਂਦੇ ਹਨ:—

ਜਨੁ ਬਾਜੀ ਮੇਲੀ ਬਡ ਬਾਜੀ। ਨਟ ਬਾਜੀ ਜਿਸ ਦੇਖਤਿ ਲਾਜੀ।
ਪੌਨ ਗੌਨ ਕੋ ਕੀਨ ਪਿਛੈਰੋ। ਬਪੁਰੇ ਮ੍ਰਿੱਗ ਕਹਾਂ ਸੋ ਫੈਰੈਂ ॥ ੧੧ ॥
ਮਨ ਕੇ ਸਾਥ ਸਖਾਪਨ ਧਾਰੇ। ਜਨੁ ਚਪਲਾ ਕੋ ਚਪਲ ਸਿਖਾਹੇ।
ਨਯਨ ਨਾਗਰੀ ਤੇ ਹੁਇ ਆਗਰ। ਕਿਧੌਂ ਜੂਪ ਕੋ ਦਾਵ ਉਜਾਗਰ ॥ ੧੨ ॥
ਛਾਤੀ ਛੁਵੈਂ ਛਾਲ ਪਗ ਦੇਨ। ਛਿਤ ਲਗ ਪਾਛਲ ਪਾਇ ਸੁ ਔਨ।
ਥਰਕਤਿ ਮਨਹੁ ਥਾਰ ਮਹਿੰ ਮੋਤੀ। ਜਨੁ ਜਲ ਮਛਲੀ ਇਤ ਉਤ ਹੋਤੀ ॥੧੩॥
[ਰਾਸ ੬ ਅੰਸੁ ੪੬

੬. ਇਕ ਥਾਵੇਂ ਸਾਹਿਬ ਕਲਗੀਧਰ ਜੀ ਨੇ ਭਾਈ ਰਾਮ ਕੁਇਰ ਜੀ ਦੇ ਬ੍ਰਿੱਧਾਂ ਦੀ ਅਪਣੇ ਮੁਖਾਰਬਿੰਦ ਤੋਂ ਉਸਤੁਤੀ ਕੀਤੀ ਹੈ, ਰਾਮ ਕੁਇਰ ਜੀ ਦਾ ਭਗਤੀ ਭਾਵ ਇਹ ਆਗਜਾ ਨਹੀਂ ਦੇਂਦਾ, ਓਹ ਝੁਕਦੇ ਹਨ, ਪਰ ਉਨ੍ਹਾਂ ਦੇ ਝੁਕਾਉ ਕਿਸੇ ਵਸਤੂ ਦੇ ਨਹੀਂ ਪਰ ਭਾਵ ਮਾਤ੍ਰ ਨਾਲ ਹੀ ਝੁਕ ਜਾਂਦੇ ਹਨ:—

ਰਾਮ ਕੁਇਰ ਸੁਨਿ ਵੰਸ਼ ਬਡਾਈ। ਮਸਤਕ ਟੇਕਜੋ ਗ੍ਰੀਵ ਨਿਵਾਈ।
ਮਨਹੁ ਲਾਜ ਕੋ ਭਾਰ ਉਦਾਰਾ। ਸਹਜੋ ਨ ਜਾਇ ਥਿਰਜੋ ਬਲਿ ਭਾਰਾ ॥ ੯ ॥
[ਰੁਤ ੪ ਅੰਸੁ ੪੭

੭. ਇਕ ਯੁੱਧ ਭੂਮਿਕਾ ਦੀ ਤੇ ਲਹੂ ਭਿੱਜੀ ਲਾਲੋ ਲਾਲ ਤਲਵਾਰ ਦਾ ਰੂਪ ਦੱਸਦੇ ਹਨ:—

ਕਰਾਰੋਲ ਸ਼ੋਣਤ ਸੋਂ ਲਿਪਟੇ ਚਮਕਤਿ ਹ੍ਵੈ ਹੈ ਲਾਲੰ।
ਲਹਿਲਹਾਤ ਜਨੁ ਜਮੁ ਕੀ ਜੀਹਾ ਚਰਬੇ ਪਾਨ ਗੁਲਾਲੰ।
ਰਕਤ ਬਹਜੋ, ਪਟ ਰੰਗ ਚਢਜੋ ਸਭਿ, ਧਰੇ ਲਾਲ ਜਨੁ ਬਾਗੋ।
ਮਨਹੁ ਅਧੂਮ ਅਗਨਿ ਹੈ ਦੀਖਤਿ ਗਿਰੇ ਲਰਤਿ ਹੁਇ ਆਗੋ ॥ ੨੪ ॥
[ਭੁ: ੪ ਅੰਸੁ ੪੪

੮. ਭਾਈ ਬਚਿੱਤ੍ਰ ਸਿੰਘ ਜੀ ਜਸਵਾਰੀਏ ਦੇ ਹਾਥੀ ਦਾ ਮੁਕਾਬਲਾ ਕਰਨ ਲਈ ਕਿਲ੍ਹੇ ਵਿਚੋਂ ਨਿਕਲਦੇ ਹਨ, ਕਵੀ ਜੀ ਦੇ ਉਤਸਾਹਿਤ ਮਨ ਨੇ ਸੂਰਮੇ ਦੀ ਵੀਰਰਸੀ ਅਲੌਕਿਕ ਤਸਵੀਰ ਖਿੱਚੀ ਹੈ। ਉਪਮਾ ਵਲ ਤਕੋ ਤਾਂ ਇਕ ਤੋਂ ਇਕ ਵੱਧ ਚੁਕਾ ਦਿਖਾਈਆਂ ਹਨ:—

ਚਰਬਤਿ ਓਠਨਿ ਲਾਲ ਬਿਲੋਚਨਿ ਫਰਕਤਿ ਮੂਛ ਉਠਾਈ। ਭ੍ਰਿਕੁਟੀ ਚਢੀ ਕੁਟਿਲ ਮੁਖ ਲਾਲੀ ਸ਼ਮਸ਼ ਮਹਾਂ ਛਬਿ ਛਾਈ ॥ ੩੫ ॥ ਮਨਹੁੰ ਕ੍ਰੋਧ ਤੇ ਸ਼ੇਰ ਸਟਾ ਉਠਿ

ਭੀਖਨ ਦਰਸ਼ਨ ਹੋਵਾ। ਤੋਮਰ ਧਰਿਕੈ ਹਾਥ ਉਭਾਰਜੋ ਹਾਥੀ ਮਸਤਕ ਜੋਵਾ ॥ ੩੬ ॥ ਪਗ ਕੋ ਬਲ ਰਕਾਬ ਪਰ ਕਰਿਕੈ ਉਛਲਜੋ ਆਸਨ ਛੋਰਾ। ਸਭ ਸਰੀਰ ਕੋ ਓਜ ਸਿ ਰੋਕੈ ਹਯ ਫਾਂਧਜੋ ਗਜ ਓਰਾ ॥੩੭॥ ਸੋਫ ਬਚਾਇ ਚਲਾਇ ਸੁ ਬਰਛਾ ਤਵਾ ਪੁਲਾਦੀ ਫੋਰਾ। ਬਰਜੋ ਜਾਇ ਜਬਿ ਗਜ ਮਸਤਕ ਮੈਂ ਤਬਿ ਪੁਨ ਕਰ ਜੁਗ ਜ਼ੋਰਾ ॥ ੩੮ ॥ ਕਰਜੋ ਧਸਾਵਨ ਪ੍ਰਵਿਸ਼ਜੋ ਐਸੇ ਉਪਮਾ ਕਹੈਂ ਬਨਾਈ। ਕ੍ਰੌਂਚ ਸੈਲ ਮਹਿ ਜਿਮ ਸ਼ਿਵ ਨੰਦਨ ਬਰਛੀ ਮਾਰਿ ਧਸਾਈ ॥੩੯॥ ਬਾਸ਼ਕ ਕਿਧੌਂ ਖੋਗ ਫਨ ਦੀਰਘ ਬਿਨਤਾ ਸੁਤ ਕੇ ਤ੍ਰਾਸਾ। ਦੇਖਿ ਹੈਧੂ ਗਿਰ ਬਿਖੈ ਪ੍ਰਵੈਸ਼ਾ ਨਹਿੰ ਪੁਨ ਬਦਨ ਨਿਕਾਸਾ। ੪੦ ॥ ਮਨਹੁੰ ਇੰਦ੍ਰ ਕਰਿ ਕ੍ਰੋਧ ਬਿਲੰਦੇ ਲੀਨ ਹੁੱਦ੍ਰ ਤੇ ਸੂਲੰ। ਗਿਰ ਕੇ ਹਤਜੋ ਬਧਨ ਕੇ ਹਿਤ ਕਰਿ ਅਸ ਉਪਮਾ ਅਨਕੂਲੰ ॥ ੪੧ ॥ [ਰੁ ੭ ਅੰਸੁ ੨੭

੯. ਨਿੱਕੀ ਜੇਹੀ ਚਮਕੌਰ ਦੀ ਗੜ੍ਹੀ ਵਿਚ ਸਾਹਿਬ ਕਲਗੀਧਰ ਜੀ ਵਿਰਾਜਮਾਨ ਹਨ, ਤੁਰਕਾਣੀ ਫੌਜ ਅਣਗਿਣਤ ਆ ਪੁੱਜੀ ਹੈ। ਕਵੀ ਦੀ ਉਨਰੀ ਕਲਮ ਨੇ ਸਰਵਾਂਗ ਮੁਕੰਮਲ ਤਸਵੀਰ ਉਸ ਸਮੇਂ ਦੀ ਐਉਂ ਬੱਧੀ ਹੈ:—

ਅਵਨੀ ਅਕਾਸ਼ ਤੇ ਪ੍ਰਕਾਸ਼ ਕੋ ਬਿਨਾਸ਼ ਕੀਨ ਭਯੋ ਤਮ ਰਾਸ ਉਡ ਪਾਸੁ ਫਲ ਫੈਲਪੈ। ਦੀਖਤਿ ਨ ਆਂਖ ਤੇ ਸੁਨੈ ਨ ਬੋਲ ਭਾਖਤੇ ਗੁਰੂ ਕੋ ਗਹੈਂ ਕਾਂਖਤੇ ਲਖੰਤਿ ਆਇ ਰੋਲਪੈ। ਚਾਰੋਂ ਓਰ ਸ਼ੋਰ ਕੋ ਚਹੰਤਿ ਹੋਲ ਰੌਰ ਕੋ ਮਲੇਛ ਆਇ ਦੌਰ ਕੋ ਛਬੀਲੇ ਬਡੇ ਛੈਲਪੈ। ਜੋਸੇ ਮੇਲਿ ਮੇਲਿ ਕੋ ਸ਼ਲਭ ਚੋ ਸਕੇਲ ਕੋ ਧਰੇ ਬਿਸਾਲ ਐਲ ਕੋ ਦੁਰਗ ਦੀਹ ਸੈਲਪੈ ॥ ੨੦ ॥ ਧਰਨੀ ਗਗਨ ਏਕ ਹ੍ਵੈਗਏ ਬਿਬੇਕ ਬਿਨ ਖੇਹ ਖੁਰ ਪੁੰਜ ਕੀ ਪਸਾਰੀ ਦਸ ਦਿਸ ਮੈਂ। ਮਾਨੋ ਘਨ ਘਟਾ ਘਨੇ ਘਨ ਕੀ ਘੁਮੰਡ ਘਿਰੀ ਘੋਰ ਘੋਖਿ ਘੋਖਿ ਕੈ ਮਿਲੀ ਹੈ ਭੂਮ ਭ੍ਰਿਸ ਮੈਂ। ਮੰਦਰ ਪਹਾਰ ਗਢ ਜਾਹੀਂ ਕੈ ਮਝਾਰ ਖਰੇ ਚਾਰੋਂ ਓਰ ਪਾਰਾਵਾਰ ਐਸੀ ਛਬਿ ਜਿਸਮੈਂ। ਗਿਨੇ ਮੜ ਕਿਸ ਮੈਂ ਅਸਿੰਖਤਾ ਹੈ ਤਿਸ ਮੈਂ ਬਿਲੋਕਿ ਲੋਕ ਬਿਸਮੈਂ ਸੁ ਆਯੋ ਦਲ ਰਿਸ ਮੈਂ ॥ ੨੧ ॥ ਪੁੰਜ ਹੈਂ ਮਤੰਗ ਪੈ ਪਤਾਕਾ ਜਿਨ ਸ਼ਿੰਗ ਧਰੀ ਸੋਲ ਹੈਂ ਸਪੰਖ ਤੁੰਗ ਇਤੇ ਉਤ ਧਾਵਤੇ। ਬਾਦਤਿ ਜੋ ਬਾਜਤਿ ਹੈਂ ਦੀਰਘਿ ਸੋ ਗਾਜਤਿ ਹੈਂ ਅਨਿਕ ਤੁਰੰਗ ਜਲ ਜੰਤੁ ਜਜੋਂ ਪਲਾਵਤੇ। ਸਾਂਗ ਸੋਲ ਸ਼ਕਤੀ ਸੁ ਤੋਮਰ ਤਰੰਗ ਭਏ ਧੁਖਤਿ ਪਲੀਤੇ ਬੜਵਾਗਨਿ ਉਠਾਵਤੇ। ਗ੍ਰਾਮ ਚਮਕੌਰ ਕੋ ਜਹਾਜ ਕੋ ਸਮਾਜ ਭਰਜੋ ਚਾਹਤਿ ਡੁਬੇਜੋ ਗੁਰੂ ਕੇਵਟ ਤਰਾਵਤੇ ॥ ੨੨ ॥ [ਰੁ: ੬ ਅੰਸੁ ੩੫

੧੦. ਇਹ ਹੇਠ ਲਿਖਿਆ ਛੰਦ ਸ਼੍ਰੀ ਗੁਰ ਨਾਨਕ ਦੇਵ ਜੀ ਦੇ ਮੰਗਲ ਵਿਚ 'ਕਰਤਾਰਨ' ਪਦ ਦਾ ਸ਼ਲੇਖ ਹੈ। ਇਹ ਉਨ੍ਹਾਂ ਦੇ ਐਸੇ ਰਚੇ ਕਈ ਛੰਦਾਂ ਵਿਚੋਂ ਇਕ ਨਮੂਨਾ ਮਾਤ੍ਰ ਹੈ:—

ਕਰਤਾਰਨ ਸੋ ਸ਼ੁਭ ਬਾਕ ਬਿਲਾਸ ਬਿਹੰਗ ਬਿਕਾਰਨ ਕੋ ਕਰਤਾਰਨਿ।
ਕਰਤਾਰ ਨਹੀਂ ਮਨ ਜਾਨਤਿ ਜੇ ਤਿਨਕੋ ਹਿਤ ਕੇ ਸਿਫਤੀ ਕਰ ਤਾਰਨ।
ਕਰ ਤਾਰਨ ਪਾਪ ਉਤਾਰਨ ਕੋ ਗਨ ਦੰਭ ਛਪੈ ਸਵਿਤਾ ਕਰਤਾਰਨ।
ਕਰਤਾਰ ਨਿਹਾਰ ਗੁਰੂ ਬਰ ਨਾਨਕ ਦਾਸ ਉਧਾਰਨ ਜਿਉਂ ਕਰਤਾਰਨਿ ॥ ੮ ॥
[ਰਾਸ ੧ ਅੰਸੁ ੧

੧੧. 'ਸਾਰੰਗ' ਪਦ ਪਰ ਆਪ ਦੀ ਯਮਕ ਪ੍ਰਸ਼ੰਸ਼ਨੀਯ ਹੈ। ਇਸ ਛੰਦ ਵਿਚ ਆਪ ਨੇ 'ਸਾਰੰਗ' ਪਦ ੧੬ ਵਾਰ ਵਰਤਿਆ ਹੈ:—

ਸਾਰੰਗ ਪੈ ਕਬਿ ਸਾਰੰਗ ਪੈ ਚਢਿ, ਸਾਰੰਗ ਸ਼ੱਤ੍ਰੁਨਿ ਕੋ ਬਲਿ ਸਾਰੰਗ।
ਸਾਰੰਗ ਜਜੋਂ ਜਗ ਮੈਂ ਕੁਲ ਸਾਰੰਗ, ਸਾਰੰਗ ਗਯਾਨ ਪ੍ਰਕਾਸ਼ਨਿ ਸਾਰੰਗ।
ਸਾਰੰਗ ਦਾਸਨਿ ਕੋ ਪ੍ਰਿਯ ਸਾਰੰਗ, ਸਾਰੰਗ ਦੋਸ਼ਨਿ ਕੋ ਸਮ ਸਾਰੰਗ।
ਸਾਰੰਗ ਪਾਨ ਭਯੋ ਨਰ ਸਾਰੰਗ, ਸਾਰੰਗ ਸ੍ਰੀ ਹਰਿਗੋਬਿੰਦ ਸਾਰੰਗ ॥ ੧੨ ॥
[ਅੰਸ ੨ ਅੰਸੂ ੩੬

੧੨. ਇਸੇ ਤਰ੍ਹਾਂ ਆਪ ਦੀ 'ਸ਼ਰਨਾ' 'ਹਰਨਾ' 'ਤਰਨਾ' 'ਕਰਨਾ' ਆਦਿ ਪਦਾਂ ਦੀ ਚਿੱਤ੍ਰਕਾਰੀ ਭੀ ਇਕ ਅਪਣੀ ਮਿਸਾਲ ਆਪ ਹੈ:—

ਭਵ ਪਾਵਕ ਸਿੰਧ ਅਗਾਧ ਜਿਨ੍ਹੋ ਸ਼ਰਨਾ ਸਰਨਾ ਤਰਨਾ ਤਰ ਨਾ। ਪਰ ਐਸ਼ਰਜ ਹੈਰਿ ਰਿਦੇ ਜਰਨਾਂ ਨਿਜ ਓਜ ਮਹਾਂ ਜਰਨਾ ਜਰਨਾ। ਹਰਿਰਾਇ ਪ੍ਰਭੂ ਸਮ ਕੋਹਰਿ ਕੇ ਜਨ ਦੋਸ਼ ਕਰੇ ਹਰਨਾ ਹਰਨਾ। ਕਹਿਨਾ ਕਹਿਨਾ ਫੁਲ ਹੈ ਨ ਸੁਰੰਧਿ ਗੁਰੂ ਕਰੁਨਾ ਕਰਨਾ ਕਰਨਾ ॥ ੧੩ ॥
[ਅੰਸ ੨ ਅੰਸੂ ੩੯

੧੩. ਇਕ ਥਾਵੇਂ ਆਪ ਨੇ ਕਵਲ ਨੂੰ ਤਪੱਸ੍ਵੀ ਬਣਾਕੇ ਐਉਂ ਕਿਹਾ ਹੈ:—

ਪੰਕ ਬਿਖੇ ਬਸਤਾ ਰਸ ਮੈਂ ਰਸ ਊਰਧ ਕੋ ਨਿਸਰਾ ਸਰਸੈਹੈ।
ਗ੍ਰੀਵ ਲੈ ਨੀਰ ਮੈਂ ਧੀਰ ਧਰੇ ਇਕ ਪੈਰ ਖਰੋ ਥਿਰ ਹੈ ਰਵਿ ਹੈਰੋ।
ਆਤਪ ਸੀਤ ਸਹੈ ਬਰਖਾ ਤਪ ਸਾਧਤਿ ਯਾ ਬਿਧ ਦੂਰ ਘਨੇਰੋ।
ਸ੍ਰੀ ਹਰਿਰਾਇ ਕੇ ਪਾਇ ਸਮਾਨਤਾ ਪਾਇ ਨ ਕੰਜ ਉਪਾਇ ਬਤੇਰੋ ॥੧੮॥
[ਨਾਮ ਪੁ: ਪੁ: ਬਿ: ੧

੧੪. ਇਕ ਹੋਰ ਸਮਾਂ ਭੰਗਾਣੀ ਯੁੱਧ ਵਿਚ ਕ੍ਰਿਪਾਲ ਉਦਾਸੀ ਦੇ ਹਯਾਤ ਖਾਂ ਨੂੰ ਵੰਗਾਰਨ ਵੇਲੇ ਬੰਨ੍ਹਦੇ ਹਨ:—

'ਕਿਤ ਜਾਤ ਭਜੋਜੋ ਇਤ ਹੋਹੁ ਖਰਜੋ। ਮਮ ਸਾਥ ਕ੍ਰਿਪਾਨ ਨਿਕਾਰ ਲਰਜੋ। ਹਮਰੇ ਬਹੁ ਬੀਰ ਹਤੇ ਰਨ ਮੈਂ। ਅਬਿ ਸਨਮੁਖ ਧੀਰ ਧਰੋ ਮਨ ਮੈਂ' ॥ ੨੮ ॥ ਸੁਨਿ ਖਾਨ ਮੁਰਜੋ ਲਲਕਾਰਤਿ ਹੀ। ਜਿਮ ਨਾਗ ਕਿ ਪੂੰਛਹਿ ਦਾਬਤਿ ਹੀ।
[ਭੁ: ੨ ਅੰਸੂ ੩੭

੧੫. ਦਸਮੇਸ਼ ਪਿਤਾ ਜੀ ਦੀ ਬਰਾਤ ਦੇ ਚੜਨ ਸਮੇਂ ਸਾਹਿਬਾਂ ਦੇ ਅਪਣੇ ਰਚੇ 'ਗੁਰੂ ਕੇ ਲਾਹੌਰ' ਵਲ ਤੁਰਨ ਵੇਲੇ ਦੇ ਉਤਸਵ ਵਿਚ ਜਾਨ ਪਾ ਦਿੱਤੀ ਹੈ।

ਗੁਰ ਪੁਰੀ ਛੋਟ ਉਤਸਵ ਬਿਸਾਲ।
ਜਨੁ ਬਿਚ ਨ ਮੋਜ ਬਾਹਰ ਉਛਾਲ ॥ ੩੬ ॥
[ਭਾ: ੧ ਅ: ੧੨

੧੬. ਸ਼੍ਰੀ ਗੁਰ ਨਾਨਕ ਦੇਵ ਜੀ ਦੇ ਬਾਲ ਅਵਸਥਾ ਦੇ ਦਿਨਾਂ ਵਿਚ ਬਾਬਾ ਕਾਲੂ ਜੀ ਦੇ ਗੁੱਸੇ ਹੋਣ ਤੇ ਦਾਤਾ ਜੀ ਦੇ ਮੂਲੋਂ ਚੁੱਪ ਰਹਿਣ ਤੇ ਕਵੀ ਕਲਮ ਦੇ ਜੌਹਰ:—

ਜਨਕ ਕੀ ਬਾਤੇਂ ਸੁਨਿ ਭ੍ਰਕੁਟਨ ਹੀ ਰਹੇ ਗੁਰ ਵਾਕ ਨ ਬਖਾਨਜੋ ਸੁ ਕਲਜਾਨ ਕੋ ਜੁ ਦਾਨੀਆਂ। ਕਮਲ ਬਦਨ ਤੇ ਨਿਕਾਸੀ ਨ ਅਲਿਨ ਗਿਰਾ ਤਾਤ ਕੀ ਜਿਠਾਈ ਤਿਸ ਸਾਮੁਹੀ ਪ੍ਰਮਾਨੀਆਂ। ਮਾਨਸ ਮੈਂ ਹੰਸਨੀ ਸੀ ਤਹਾਂ ਹੀ ਬਿਰਾਜ ਰਹੀ ਹੁਤੀ ਚੁ

ਬਿਗਸਾਨ ਕੇ ਅਨੰਦ ਮੈਂ ਸਮਾਨੀਆਂ। ਹਿਤ ਸੋਂ ਬੁਲਾਇ ਮਾਤਾ ਭੋਜਨ ਅਚਾਯੋ ਪੁਨ
ਪਾਨ ਪੈ ਕਰਾਯੋ ਪਰਯੰਕ ਪੌਢੇ ਆਨੀਆ ॥ ੨੭ ॥ [ਨਾ: ਪ੍ਰ ਪ੍ਰ ਥਿ: ੭੨

੧੭. ਦਸਮੇਸ਼ ਪਿਤਾ ਜੀ ਦੀ ਸਗਾਈ ਸਮੇਂ ਆਪਦੇ ਮਸਤਕ ਤੇ ਲਾਏ ਗਏ ਕੇਸਰ ਤੇ ਚੌਲਾਂ ਵਿਚ ਅਸਮਾਨੀ ਝਾਕੀ ਦਿਖਾ ਦਿੱਤੀ ਹੈ:–

ਬਹੁਰ ਨਿਕਾਸ਼ਯੋ ਮਸਤਕ ਟੀਕਾ। ਅੱਛਤ ਲਾਇ ਸੁਹਾਵਤਿ ਨੀਕਾ ॥੧੫॥
ਕੇਸ ਰਾਹੁ ਨੈ ਸਸਿ ਜਨੁ ਗਹਯੋ। ਖੰਡ ਖੰਡ ਕਰਿ ਖੈਬੇ ਚਹਯੋ।
ਸੋ ਝਕਰੋ ਅੰਮ੍ਰਿਤ ਬਲ ਭਰੇ। ਭਾਜਿ ਸਦਨ ਸੁਰ ਗੁਰ ਕੇ ਬਰੇ ॥ ੧੬ ॥
[ਸ: ੧ ਅੰਸ਼ ੧੧

੧੮. ਕਵੀ ਜੀ ਨੇ ਦਸਮੇਸ਼ ਪਿਤਾ ਜੀ ਦੇ ਵਿਵਾਹ ਵਿਚ ਸਦਾ ਉਛਲਦੀ ਰਹਿਣ ਵਾਲੀ ਵਸਤੂ ਮੰਗਲ ਦੇ ਗਲ ਸਿੰਗਲ ਪਾ ਦਿੱਤਾ ਹੈ:–

ਬਾਜ ਉਠੇ ਸੁੰਦਰ ਸ਼ਾਦਿਯਾਨੇ। ਭਾਟ ਕਵਿੱਤਨਿ ਕੀਰਤਿ -ਗਾਏ।
ਬਜਹਿੰ ਪਖਾਵਜ ਰੁਨ ਤੁੰਬਰੇ। ਗਾਵਤਿ ਚਾਵ ਕਲਾਵਤਿ ਰੂਰੇ ॥ ੧੮ ॥
ਦੀਹ ਦਮਾਮੇ ਬਾਜਤ ਸ਼ੁਤਰੀ। ਧੁਨਿ ਉਚੀ ਧੈ ਸ਼ੋਭਤਿ ਸੁਥਰੀ।
ਜਨੁ ਮੰਗਲ ਕੇ ਸਿੰਗਲ ਡਾਰਾ। ਥਿਰ ਰਹੁ ਘਰ, ਜਿਨ ਤਜਿ ਤਿਨ ਦ੍ਵਾਰਾ ॥ ੧੯ ॥
[ਰੁਤ ੧ ਅੰਸ਼ ੧੧

੧੯. ਭਾਈ ਬਿਧੀ ਚੰਦ ਜੀ ਦੇ ਖੋਜਾ ਅਨਵਰ ਨਾਲ ਯੁੱਧ ਦਾ ਚਿੱਤ੍ਰ ਤੇ ਫਿਰ ਭਾਈ ਬਿਧੀ ਚੰਦ ਦੇ ਤੀਰ ਨਾਲ ਖੋਜੇ ਦੀ ਮੌਤ ਤੇ ਉਸ ਦੇ ਮੱਥੇ ਵਿਚ ਦੀ ਪਾਰ ਹੋ ਗਏ ਤੀਰ ਦੀ ਮਾਨੋ ਹਬਹੂ ਤਸਵੀਰ ਚਿੱਤ੍ਰਤਿ ਕੀਤੀ ਹੈ:–

ਤਬਿ ਬਿਧੀਚੰਦ ਹਯ ਕੋ ਮੰਡਾਰਿ ॥੩੩॥ ਇਤ ਉਤ ਧਵਾਇ ਚੌਗਿਰਦ ਫੇਰਿ।
ਰੁਨ ਮਹਿੰ ਅਚੋਪਿ ਖਪਰਾ ਬਡੇਰ। ਧਨੁ ਤਾਨਿ ਕਾਨ ਲਗ ਰਿਸ ਮਹਾਨ।
ਰਿਪੁ ਤਾਕਿ ਲੱਛ ਛੋਡਯੋ ਸੁ ਬਾਨ ॥੩੪॥ ਸਮ ਸਰਪ ਸ਼ੂੰਕਿ ਚਾਲਯੋ ਬਿਸਾਲ।
ਬਡ ਬੇਗ ਸਹਿਤ ਲਗਿ ਸ਼ਤ੍ਰੂ ਭਾਲ। ਪੰਖਨ ਸਮੇਤ ਧਸਿ ਹੋਇ ਪਾਰ।
ਕੁਛ ਰਹਯੋ ਦਿਖਤਿ ਬਾਗਰ ਅਕੋਰ ॥੩੫॥ ਜੁਗ ਭੌਂਹ ਬੀਚ ਸੋ ਅਸ ਸੁਹਾਇ।
ਜਨੁ ਤਿਲਕ ਲਾਲ ਸੁੰਦਰ ਲਗਾਇ। ਕਿਹ ਜਤਨ ਸੰਗ ਕੋ ਗੁਲ ਅਨਾਰ।
ਬਹੁ ਸਜਹਿ ਭਾਲ ਰਾਖਯੋ ਸੁਧਾਰਿ॥੩੬॥ਜਨੁ ਬੈਠਨਿਭਜ ਮਹਿ ਸਿਰ ਨਿਕਾਰ।
ਇਹ ਬਤਸ ਸ਼ਾਰਕਾ ਮੁਖ ਪਸਾਰ। ਜਨੁ ਬਿਧੀ ਚੰਦ ਕੋ ਕ੍ਰੋਧ ਲਾਲ।
ਥਿਰ ਭਯੋ ਜਾਇ ਤਕਿ ਸ਼ਤ੍ਰੂ ਭਾਲ ॥੩੭॥ ਗਿਰ ਪਰਯੋ ਭ੍ਰੁਮ ਪਰ ਭੂੰਮਿ ਸੋਇ।
ਲਗਿ ਬਾਯੁ ਬੇਗ ਜਨੋਂ ਬ੍ਰਿੱਛ ਕੋਇ ॥ [ਨਾ: ੮ ਅੰਸ਼ ੭੩

੬. ਰੁਤ ਵਰਣਨ।

ਹਿੰਦੀ ਕਾਵਯ ਵਿਚ ਰੁਤ ਵਰਣਨ ਵੀ ਇਕ ਹਿੱਸਾ ਹੈ। ਲਾਯਕ ਕਵੀ ਇਸ ਵਿਚ ਵੀ ਅਪਣੇ ਕਮਾਲ ਨੂੰ ਦਰਸਾਯਾ ਕਰਦੇ ਹਨ। ਕਵੀ ਸੰਤੋਖ ਸਿੰਘ ਜੀ ਨੇ ਵੀ ਰੁਤਾਂ ਤੇ ਆਪਣੇ ਖਯਾਲਾਂ ਦੀ ਉਚਾਈ ਦਿਖਾਈ ਹੈ। ਨਮੂਨੇ ਲਈ ਅਸੀਂ ਛੇਆਂ ਰੁਤਾਂ ਦੇ ਵਰਣਨ ਸੰਕਲਤ ਕਰਕੇ ਅੱਗੇ ਦੇਂਦੇ ਹਾਂ:–

ਬਸੰਤ– ਦੋਹਰਾ–ਸ਼ਤਿਗੁਰ ਲੀਲਾ ਲਲਿਤ ਇਉਂ ਕਰਤਿ ਬ੍ਰਿਧਤਿ ਜਗਕੰਤ।
ਪਰਫੁਲਜਤ ਕਲ ਫੁਲ ਸੋਂ ਸ਼ੋਭਤਿ ਰਿਤੂ ਬਸੰਤ ॥ ੨ ॥

ਚੌਪਈ–ਮੁੰਦਰ ਮ੍ਰਿਦੁਲ ਸਦਲ ਤਰੁ ਰਾਜੀ। ਬਰਨ ਬਰਨ ਬਰ ਉਪਮਾ ਛਾਜੀ।
ਜਨੁ ਬਸੰਤ ਨਿਜ ਸੈਨ ਸ਼ਿੰਗਾਰੀ। ਜੀਤਨ ਜੇ ਬਿਰਹੀ ਨਰ ਨਾਰੀ ॥ ੩ ॥
ਸਭਿ ਪਲਾਸ ਤੇ ਪਾਤ ਨਿਪਾਤੀ। ਫੂਲੈਂ ਫੂਲ ਲਾਲ ਭਲਿ ਭਾਂਤੀ।
ਮਨਹੁੰ ਸੁਭਟ ਪਟ ਹੰਗਨ ਰਾਂਗੇ। ਚਢੇ ਯੁੱਧ ਕਰਿ ਆਰੁਨ ਬਾਗੇ ॥ ੪ ॥
ਆਂਬ ਮੌਰ ਪਿਖਿ ਆਨਦ ਜਾਸੂ। ਕੂਕਤਿ ਕੋਕਿਲ ਕਲ ਰਵ ਤਾਸੂ।
ਜਨੁ ਬਸੰਤ ਕੀ ਦੇਤਿ ਦੁਹਾਈ। ਮਾਨਹਿ ਦੇਸ਼ ਜਿ ਮਾਨ ਕਢਾਈ ॥ ੫ ॥
ਪੁਸ਼ਪਨ ਕੀ ਮਕਰੰਦ ਨਿਹਾਰੀ। ਤਿਨ ਪਰ ਮਧੁਕਰ ਕਰਤਿ ਗੁੰਜਾਰੀ।
ਜਨੁ ਬਸੰਤ ਨ੍ਰਿਪ ਆਗੇ ਬੀਨਾ। ਜਾਇ ਬਜਾਵਹਿੰ ਗੁਨੀ ਪ੍ਰਬੀਨਾ ॥ ੬ ॥
ਲਲਿਤ ਬਿਹੰਗ ਬੋਲਹੀ ਬਾਨੀ। ਜਨੁ ਬੰਦੀਜਨ ਕੀਰਤਿ ਗਾਨੀ।
ਸੀਤਲ ਮੰਦ ਸੁਗੰਧਿ ਸਮੀਰਾ। ਮਾਨਹਿ ਬਿਰਹਿਨਿ ਕਰਤਿ ਅਧੀਰਾ ॥ ੭ ॥
ਸ੍ਵੇਤ ਸ਼ਜਾਮ ਸੋਹਣਤ ਪੁਨ ਪੀਤਾ। ਬਿਗਸੇ ਕੁਸਮ ਨਵੀਨੀ ਰੀਤਾ।
ਤਰੁ ਸ਼ਾਖਾ ਪਰ ਮੰਜਰੀ ਸੋਹੀ। ਮਨਹੁ ਧਰੀ ਕਲਗੀ ਮਨ ਮੋਹੀ ॥ ੮ ॥
ਅਸ ਬਿਧ ਜਹਿੰ ਬਨ ਬਡ ਛਬਿ ਧਾਰੀ। ਬਿਚਰਤਿ ਤਹਿੰ ਨਾਨਕ ਸੁਖਕਾਰੀ।

[ਨਃ ਪ੍ਰ: ਪ੍ਰ: ਧਿ: ੧੧

ਕਵਿ ਜੀ ਨੇ ਇਸ ਵਰਣਨ ਵਿਚ ਪਦ 'ਰਿਤੁਰਾਜ' ਨੂੰ ਸਫਲ ਕੀਤਾ ਹੈ ਤੇ ਉਸ ਦਾ ਸਾਰਾ ਰੂਪਕ ਬੰਨ੍ਹ ਦਿਖਾਇਆ ਹੈ। ਬਸੰਤ ਦਾ ਨਾਮ ਹੈ 'ਰਿਤੁਰਾਜ' ਜਿਸ ਦਾ ਅਰਥ ਹੈ 'ਰੁਤਾਂ ਦਾ ਰਾਜਾ'। ਇਥੇ ਬਸੰਤ ਦੀ ਸਾਰੀ ਸਮੱਗ੍ਰੀ ਨੂੰ ਆਪ ਨੇ ਰਾਜ ਸਾਜ ਵਿਚ ਘਟਾਕੇ ਦਿਖਾ ਦਿੱਤਾ ਹੈ ਤੇ ਨਾਲ ਹੀ ਬਸੰਤ ਦਾ ਸਾਰਾ ਸਾਮਾਨ ਅੱਖਾਂ ਅਗੇ ਆ ਗਿਆ ਹੈ। ਨਵੀਨ ਪੱਤੀਆਂ ਤੇ ਰੰਗ ਰੰਗ ਦੇ ਫੁਲਾਂ ਨਾਲ ਪ੍ਰਫੁਲਜਤ ਬਨਸਪਤੀ ਨੂੰ ਸੈਨਾ ਨਾਲ ਉਪਮਾ ਦੇਕੇ ਉਸ ਨੂੰ ਕਵੀ ਜੀ ਬਿਰਹੀ ਨਾਰੀਆਂ ਤੇ ਬਿਜੈ ਪ੍ਰਾਪਤਿ ਕਰਨ ਲਈ ਰੁਤਾਂ ਦਾ ਰਾਜਾ ਚੜ੍ਹਿਆ ਦੱਸਦੇ ਹਨ।

ਇਸੇ ਤਰ੍ਹਾਂ ਜੇ ਕਾਵਜ ਦੇ ਰਸੀਏ ਧਯਾਨ ਨਾਲ ਸਾਰੀਆਂ ਰੁਤਾਂ ਨੂੰ ਪੜ੍ਹਨਗੇ ਓਹ ਕਵੀ ਜੀ ਦੀ ਕਵਿਤਾ ਦੇ ਆਨੰਦ ਨੂੰ ਅਨੁਭਵ ਕਰਨਗੇ।

ਗ੍ਰੀਖਮ ਪੁਨ ਗ੍ਰੀਖਮ ਰਿਤੁ ਕੀਨਸਿ ਜੋਰਾ। ਤਪਤਿ ਭਈ ਅਤਿਸ਼ੈ ਚਹੁੰ ਓਰਾ।
ਤਪਹਿ ਰਿਦਾ ਜਿਵ ਮਤਸਰ ਧਾਰੀ। ਤਿਉਂ ਤਪ ਗਈ ਭੂਮਿਕਾ ਸਾਰੀ ॥ ੪੩ ॥
ਬਹਿਤਿ ਜ਼ੋਰ ਸੋਂ ਤਪਤ ਸਮੀਰਾ। ਜੋ ਤਾਪਹਿ ਨਰ ਨਾਰਿ ਸਰੀਰਾ।
ਜਜੋਂ ਖਲ ਉਚਰਹਿ ਬਚਨ ਕੁਚਾਲੀ। ਰਿਦਾ ਤਪਾਇ ਦੇਤਿ ਰਿਸ ਨਾਲੀ ॥੪੪॥
ਮਾਰਤੰਡ ਕੀ ਚੰਡ ਮਰੀਚਾ। ਦੁਖੀ ਜੀਵ ਲਖੁ ਤਾਲਨ ਬੀਚਾ।
ਜਿਉਂ ਜਗ ਭਗਤ ਹੀਨ ਹੈਂ ਪ੍ਰਾਨੀ।ਜਨਮ ਮਰਨ ਮਹਿੰ ਨਿਤ ਦੁਖ ਖਾਨੀ॥੪੫॥
ਸੂਕੇ ਜਲ ਕਰਦਮ ਬਿਹਰਾਨੀ। ਜਨੁ ਪ੍ਰੇਮੀ ਉਰ ਸੀਖ ਸਿਖਾਨੀ।
ਸਹਿਤ ਪੂਰ ਬਹੁ ਭ੍ਰਮਤਿ ਬਘੂਰੇ। ਜਜੋਂ ਮਤਿ ਭ੍ਰਮਤਿ ਬਿਨਾ ਗੁਰ ਪੂਰੇ ॥ ੪੬ ॥

ਮ੍ਰਿਗ ਤ੍ਰਿਸ਼ਨਾ ਕੋ ਦੇਰਹਿੰ ਨੀਰਾ। ਦੌਰਤਿ ਮ੍ਰਿਗ ਨਹਿੰ ਪਾਵਹਿ ਧੀਰਾ।
ਜਜੋਂ ਮਨ ਬਿਸ਼ਯ ਸੁਖਨ ਹਿਤ ਧਾਈ।ਤ੍ਰਿਪਤਿ ਨ ਹੋਇ ਨ ਥਿਰਤਾ ਪ ਈ॥੪੭॥
ਪਸੁ ਪੰਛੀ ਹੇਰਹਿੰ ਤਰੁ ਛਾਯਾ। ਬੈਸਹਿੰ ਤਪਤਹਿੰ ਤੇ ਸੁਖ ਪਾਯਾ।
ਬਹੁਤ ਜਗਤ ਦੁਖ ਤੇ ਜਗਜਾਸੀ। ਜਜੋਂ ਮਿਲਿ ਸਤਿ ਸੰਗਤਿ ਸੁਖ ਰਾਸੀ॥੪੮॥
ਭਾਵਹਿ ਬਹੁ ਸੀਤਲਤਾ ਪਾਨੀ। ਭਾਗ ਜਗੇ ਜਜੋਂ ਗੁਰਕੀ ਬਾਨੀ।
ਅਸ ਗ੍ਰੀਖਮ ਮਹਿੰ ਸ੍ਰੀ ਜਗ ਸਾਈਂ। ਬਿਚਰਤਿ ਲੀਲਾ ਕਰਤਿ ਸੁਹਾਈ॥੪੯॥

[ਨਾ: ਪ੍ਰ: ਪ੍ਰ ਵਿ: ੧੨

ਪਾਵਸ—ਬਹੁਰੋ ਰਿਤੁ ਪਾਵਸ ਸ਼ੁਭ ਆਈ। ਗਗਨ ਬੀਚ ਬਾਦਰ ਦਿਸ਼ਟਾਈ॥ ੨॥
ਭਾਗ ਜਗੇ ਪੂਰਬ ਜਗਜਾਸੀ। ਜਜੋਂ ਤਨ ਧਰਤਿ ਸੰਤ ਸੁਖਰਾਸੀ।
ਚਢੀ ਘਟਾ ਕਾਲੀ ਜਿਵ ਕਾਲੀ। ਪਰਨੋ ਬੱਜ੍ਰ ਬਜਾਵਤਿ ਤਾਲੀ॥ ੩॥
ਸਾਸਨਪਾਕ ਸਰਾਸਨ ਜੋਊ। ਬਾਂਕੀ ਭ੍ਰਿਕੁਟੀ ਲਖੀਅਤਿ ਸੋਊ।
ਅਤਿ ਕਰਕਨ ਜਿਹਕੀ ਕਿਲਕਾਰੀ। ਭਰਤਿ ਅਸੁਰ ਸੋ ਮੇਚਕ ਬਜਾਰੀ॥ ੪॥
ਹੋਤਿ ਘੋਖ ਜਿਹ ਗਰਜ ਸੁਹਾਵਤਿ। ਅਮਰ ਮਯੂਰ ਹਰਖ ਉਪਜਾਵਤਿ।
ਚੰਚਲ ਜੋ ਚੰਚਲਾ ਚਮਕਾਵਤਿ। ਪਾਨ ਕ੍ਰਿਪਾਨਹਿ ਲਏ ਨਚਾਵਤਿ॥ ੫॥
ਦੰਤ ਪੰਕਤੀ ਸ਼ੁਭ੍ਰਤਿ ਬਲਾਕਾ। ਸ਼ਜਾਮ ਸਰੂਪ ਬਨਜੋ ਅਸ ਤਾਂਕਾ।
ਮਿਲਿ ਦਾਦੁਰ ਬਹੁ ਸ਼ਬਦ ਪੁਕਾਰਾ। ਮਨਹੁੰ ਪਢਤਿ ਬਾਲਕ ਚਟਸਾਰਾ॥ ੬॥
ਜਰ ਤੇ ਜਰ ਗਜੋ ਜੁਹ ਜਵਾਸਾ। ਜਜੋਂ ਹਰਿ ਭਜਨ ਹੋਤਿ ਅਘ ਨਾਸਾ।
ਮਿਲਿ ਸਰਿਤਾ ਸੋਂ ਜੋ ਲਘੁ ਨਾਲਾ। ਸਿੰਧ ਸਰੂਪ ਭਏ ਤਿਹ ਕਾਲਾ॥ ੭॥
ਬ੍ਰਹਮ ਗਜਾਨ ਭੈ ਜੋਸ ਮਮੋਖੁ। ਬ੍ਰਹਮ ਰੂਪ ਹੋਵਤਿ ਬਿਨ ਦੋਖੁ।
ਤਜਿ ਮ੍ਰਿਜਾਦ ਉਛਰੇ ਲਘੁ ਤਾਲਾ। ਜਜੋਂ ਸ਼ੁਭ ਮਦ ਤੇ ਨੀਚ ਕੁਚਾਲਾ॥ ੮॥
ਉਡਤਿ ਧੂਰ ਜੋ ਸਗਲ ਬਿਲਾਨੀ। ਜਜੋਂ ਸਤਿਗੁਰ ਮਿਲਿ ਕੁਮਤਿ ਨਸਾਨੀ।
ਪੈਂਡੀ ਚਲਤਿ ਧਾਮ ਬਿਸਰਾਮੇ। ਜਿਉਂ ਮਨ ਥਿਰ ਸਿਮਰਤਿ ਹਰਿਨਾਮੇ॥ ੯॥
ਜਿਉਂ ਲੀਲਾ ਕੀਨੀ ਰਿਤੁ ਬਰਖਾ। ਤਿਉ ਮੈਂ ਕਹਿ ਹੌਂ ਸੁਨਹੁ ਸ ਹਰਖਾ।

[ਨਾ: ਪ੍ਰ: ਪ੍ਰ ਵਿ: ੧੨

ਪੁਨਾ:—ਦਿਨ ਸਾਵਣ ਕੇ ਬਰਖਾ ਹੋਤਿ। ਬਰਨ ਬਰਨ ਕੇ ਜਲਦ ਉਦੋਤਿ।
ਘੋਖਤਿ ਘਨ ਗਨ ਇਤ ਉਤ ਧਾਵੈਂ।ਧਰਾ ਸਜਲ ਕਰਿ ਅਨੰਦ ਉਪਾਵੈਂ॥੪੩॥
ਹਰਿਆਵਲ ਅਵਿਨੀ ਪਰ ਹੋਈ। ਇੰਦਬਧੂ ਬਿਚਰਤਿ ਬਿਚ ਜੋਈ।
ਮਨਹੁ ਸਬਿੰਦ੍ਰ ਨੀਲ ਉਢੇਨੀ। ਉਪਰ ਪਹਿਰੀ ਸੁੰਦਰ ਛੋਨੀ॥ ੪੪॥
ਬਧਜੋ ਪ੍ਰਵਾਹ ਨਦੀ ਬਹੁ ਨਾਰੇ। ਜਿਤ ਕਿਤ ਬਰਖਹਿੰ ਜਲਧਰ ਧਾਰੇ।'''
ਦੋਹਰਾ—ਬਾਰ ਬਾਰ ਬਰ ਬਾਰ ਕੇ ਬਾਰਦ ਬਰਸਤਿ ਬ੍ਰਿੰਦ॥
ਪਿਖਤਿ ਬਹਾਰ ਉਦਾਰ ਕੇ ਨਿਤ ਸ੍ਰੀ ਹਰਿਗੋਬਿੰਦ॥ ੧॥

ਚੌਪਈ—ਬਰ ਤਰੁਵਰੁ ਸਰਵਰ ਪਰ ਖਰੇ। ਨਿਰਮਲ ਜਲ ਨਵੀਨ ਸੋਂ ਭਰੇ।

ਧਰਾ ਤਰਾਵਤਿ ਜਹਿੰਕਹਿੰ ਪਿਖੀਜਤਿ।ਹਰਿਆਵਲ ਮੁਦਦਾਇਕ ਦਿਖੀਯਤ॥ ੨॥
ਕੁਹਕਤਿ ਕੋਕਿਲਕਾ ਉਪਬਨ ਮੈਂ। ਤੜਿਤਾ ਦਮਕਤਿ ਬਹੁ ਬਿਧ ਘਨ ਮੈਂ।
ਮਧੁਰ ਮਧੁਰ ਉਪਜਤਿ ਘਨਘੋਰ। ਠੌਰ ਠੌਰ ਮੋਰਨ ਕੇ ਸ਼ੋਰ ॥ ੩ ॥.....

[ਰਾਸ ੬ ਅੰਸੁ ੩੫ ਤੇ ੩੬

ਬਿਦਤੇ ਜਲਧਰ ਗਗਨ ਮਝਾਰੀ। ਜਜੋਂ ਤਨ ਧਰਹਿੰ ਸੰਤ ਉਪਕਾਰੀ ॥ ੧੫ ॥
ਕੇਲਰ ਖੇਤ ਸਕਲ ਥਲ ਬਰਖੈਂ। ਦੇਖਿ ਦੇਖਿ ਕਰਿ ਜਨ ਗਨ ਹਰਖੈਂ।
ਜਿਮ ਗੁਰ ਗਿਰਾ ਸੁਨਹਿ ਸਭਿ ਕੋਈ। ਪ੍ਰੇਮ ਬੀਜ ਕਹੁੰ ਉਤਪਤਿ ਹੋਈ ॥ ੧੬॥
ਮਧੁਰ ਮਧੁਰ ਧੁਨਿ ਸੁਨਿ ਸੁਨਿ ਮੋਰ। ਠੌਰ ਠੌਰ ਬੋਲਤਿ ਕਰਿ ਸ਼ੋਰ।
ਜਥਾ ਕੀਰਤਨ ਸੁਨਿ ਜਗਜਾਸੀ। ਬਸਹਿ ਰਿਦੇ ਪੁਨ ਗਾਇ ਪ੍ਰਕਾਸ਼ੀ ॥ ੧੭ ॥
ਦਾਦਰ ਟੇਰਤਿ ਹੈਂ ਚਹੁੰ ਓਰ। ਜਿਮ ਸਿਖ ਪਢਹਿੰ ਗਿਰਾ ਗੁਰ ਜੋਰ।
ਬਹੁ ਜਲ ਪਾਇ ਮੁਦਤਿ ਭੇ ਮੀਨ। ਜਥਾ ਸਿੱਖ ਗੁਰ ਪ੍ਰੇਮ ਪ੍ਰਬੀਨ ॥ ੧੮ ॥
ਜਰਜੋ ਜਵਾਸਾ ਜਰਜੋ ਨ ਜਲ ਕੋ। ਸੁਨਿ ਨਿੰਦਕ ਜਸ ਗੁਰੂ ਬਿਮਲ ਕੋ।
ਹਰਿਆਵਲ ਸਗਰੇ ਜਗ ਹੋਈ। ਗੁਰ ਸਿੱਖੀ ਜਿਮ ਸਭ ਥਲ ਜੋਈ ॥ ੧੯ ॥
ਸਰਿਤਾ ਕੋ ਪ੍ਰਵਾਹ ਬਹੁ ਬਾਢਾ। ਜੁਗ ਕੰਠਨਿ ਤੇ ਜਲ ਕਹੁ ਕਾਢਾ।
ਜਿਮ ਭਗਤਨਿ ਕੋ ਪ੍ਰੇਮ ਪ੍ਰਵਾਹੂ। ਰਸ ਕੋ ਲੇਬੇ ਵਧਹਿ ਉਮਾਹੂ ॥ ੨੦ ॥
ਪਾਵਸ ਪਾਇ ਬੀਜ ਬਹੁ ਉਪਜੈਂ। ਜਿਮ ਸਿੱਖੀ ਤੇ ਗੁਨ ਗਨ ਨਿਪਜੈਂ।
ਸਤਿਗੁਰ ਸਲਿਤਾ ਕੇ ਤਟ ਜਾਇ। ਬੈਠਿ ਬਿਲੋਕਹਿੰ ਜਲ ਸਮੁਦਾਇ ॥ ੨੧ ॥
ਬੜੇ ਬੇਗ ਤੇ ਬਹਹਿ ਪ੍ਰਵਾਹੂ। ਕਾਸ਼ਟ ਬਹੇ ਜਾਹਿੰ ਗਨ ਮਾਂਹੂ।
ਨੀਰ ਨਵੀਨ ਮਲੀਨ ਸੁ ਪੀਨ। ਤਰੁ ਜੁਤਿ ਤਟ ਕੋ ਢਾਹਨਿ ਕੀਨ ॥ ੨੨ ॥
ਸਹਤ ਅਨੇਕ ਬਿਕਾਰ ਅਸ਼ੇਖੂ। ਹਤਹਿ ਗਜਾਨ ਜਿਮ ਰਾਗ ਰੁ ਦ੍ਵੈਖੂ।

[ਰਾਸ ੬ ਅੰਸੁ ੩੫

ਸਰਦ— ਪਾਵਸ ਕਰਤਿ ਬਿਲਾਸ ਬਿਤਾਈ। ਬਹੁਰ ਨਵੀਨ ਅਪਰ ਰਿਤੁ ਆਈ।
ਸੁੰਦਰ ਸਰਦ ਸ਼ਾਰਦਾ ਮਾਨੋ। ਬਦਨ ਚੰਦ੍ਰਮਾ ਬਿਮਲ ਪਛਾਨੋ ॥ ੨ ॥
ਅੰਬਰ ਬਰ ਨੀਲਾਂਬਰ ਲੀਨਾ। ਜਾਂਕੇ ਸ਼ੁਭਤਿ ਪਯੋਧਰ ਪੀਨਾ।
ਉਡਗਨ ਭੂਖਨ ਜਰੇ ਜਰਾਊ। ਲਲਿਤ ਮਰਾਲੰ ਪਾਵਨ ਪਾਊ ॥ ੩ ॥
ਮ੍ਰਿਦੁਲ ਕਮਲ ਕਰ ਜਿਹ ਦੁਤਿ ਭੂਰੀ। ਉਜਲ ਦੇਹਿ ਚੰਦ੍ਰਿਕਾ ਰੂਰੀ।
ਕੁਮਤੀ ਕਰਤਿ ਤਪਤ ਸੀ ਕੁਮਤੀ। ਸਦਾ ਬਧਾਵਤਿ ਸੀਤਲ ਸੁਮਤੀ ॥ ੪ ॥
ਘਰ ਘਰ ਪਿਤਰ ਪਰਾਹੁਨ ਆਏ। ਪੰਥੀ ਪੁਰ ਨਿਜ ਪੰਥ ਸਿਧਾਏ।
ਪੂਜਿ ਪਾਇਤਾ ਚੰਡਿ ਗਨੇਸ਼ਾ। ਰਿਪੁ ਦੇਸ਼ਨਿ ਪਰ ਚਢੇ ਨਰੇਸ਼ਾ ॥ ੫ ॥
ਭਏ ਸੇਤ ਜਲਾਸ਼ੁਯ ਜਲ ਹੀਨਾ। ਜਜੋਂ ਤਨ ਬਿਤੀ ਬੈਸ ਬਲ ਛੀਨਾ।
ਨਾਸੇ ਅਲਪ ਜੰਤੁ ਜੇ ਰਾਸੀ। ਜਨੁ ਗਜਾਨੀ ਬਾਸ਼ਨਾ ਬਿਨਾਸ਼ੀ ॥ ੬ ॥

[ਨਾਃ ਪ੍ਰਃ ਪ੍ਰ ਥਿਃ ੧੨

ਹਿਮ— ਪੁਨ ਰਿਤੁ ਪਰਵਿਰਤੀ ਹੇਮੰਤਾ। ਤਿਨ ਮਹਿੰ ਸੁਨਹੁ ਜੁ ਭਾ ਵਿਰਤੰਤਾ।
ਤਾਲਨਿ ਬਾਰਜ ਬਨੀ ਬਿਨਾਸੀ। ਜਿਉਂ ਕੁਸੰਗ ਨਾਸਹਿ ਜਸੁ ਰਾਸੀ ॥ ੭ ॥
ਨਿਕਟ ਅਗਨਿ ਕੇ ਰਹਹਿ ਮਹਾਨਾ। ਜਿਉਂ ਨ੍ਰਿਪ ਸੇਵਹਿੰ ਜੇ ਮਤਿਵਾਨਾ।
ਮੰਦ ਤੇਜ ਸੂਰਜ ਕਾ ਭਯੋ। ਜਜੋਂ ਭੂਪਤਿ ਹੁਇ ਅਲਾਸ ਕਯੋ ॥ ੮ ॥
ਨਰ ਨਾਰਿਨਿ ਕੋ ਸੀਤ ਕੰਪਾਵਤਿ। ਮ੍ਰਿਗ ਬਨਬਾਸੀ ਤਿਨਹਿ ਦੁਖਾਵਤਿ।
ਕਾਹੁ ਸਮੈਂ ਨ੍ਰਿਪ ਹੁਇ ਬਿਨ ਜੋਰਾ। ਜਜੋਂ ਦੁਖ ਦੇਹਿ ਪ੍ਰਜਾ ਕੋ ਚੋਰਾ ॥ ੯ ॥
ਨਿਸ ਦੀਰਘ ਮਹਿ ਲੇਤ ਨਿਹਾਲੀ। ਸੋਵਹਿ ਸੀਤ ਬਿਦਾਰਿ ਸੁਖਾਲੀ।
ਜਜੋਂ ਸਤਿਗੁਰ ਕੀ ਲੇ ਪਗ ਧੂਰੀ। ਭਵ ਸੰਕਟ ਸਿਖ ਕਰਹਹਿੰ ਦੂਰੀ ॥ ੧੦ ॥
ਆਤਪ ਖਰੀ ਸੁਹਾਇ ਸਰੀਰਾ। ਜਜੋਂ ਸਤਿਸੰਗਤ ਜਨ ਮਤਿ ਧੀਰਾ।
ਸੀਤਲ ਬਹਿਹੀ ਨੀਰ ਸਮੀਰਾ। ਜੋ ਰੰਕਨ ਕੋ ਕਰਤਿ ਅਧੀਰਾ ॥ ੧੧ ॥
ਜਜੋਂ ਬਿਨ ਸਤਿਗੁਰ ਤੇ ਰਖਵਾਰਾ। ਜੱਗਜਾਸੀ ਕੋ ਕਰਤਿ ਬਿਕਾਰਾ।
ਅਸ ਹਿਮੰਤ ਰਿਤੁ ਮਹਿੰ ਜਗਕੰਤਾ। ਪਰੇ ਰਹਹਿੰ ਸੁਖਦਾਨੀ ਸੰਤਾ ॥ ੧੨ ॥

[ਨਾਃ ਪ੍ਰਃ ਪ੍ਰਭ ਥਿਃ ੧੭

ਸਿਸਰ— ਚਲੇ ਪੰਥ ਮੰਦ ਮੰਦ ਆਨੰਦ ਦੇ ਕੰਦ ਜੋਊ ਸੁੰਦਰ ਮੁਕੰਦ ਪਦ ਨੈਨ ਅਰਬਿੰਦ ਸੋ।
ਦੇਖਤਿ ਸਿਸੁਰ ਰੁਤ ਕਾਨਨ ਨਿਪਾਤ ਪਾਤ ਨਗਨ ਬਿਟਪ ਭੇ ਨਰਕ ਅਘਵੰਦ ਸੋ।
ਅੰਬਨ ਕੋ ਮੌਰ ਭਖ ਕੰਠ ਕਲ ਕੋਕਲਾ ਕੇ ਕੂਕਤਿ ਸੁਨਾਇ ਕੂਕ ਪਾਵਤਿ ਅਨੰਦ ਸੋ।
ਕੀਰ,ਕਲਬਿੰਕ,ਕੰਕ,ਤੋਕਕ,ਕਕੰਨ, ਕੋਕ,ਕੁਰਕਟ,ਕ੍ਰੋਟੁ, ਕਾਕ,ਕੇਕੀ ਹੈਂ ਨਰਿੰਦਸੋ॥੧੦॥
ਬੋਲਤਿ ਕਪੋਤ ਝਿੰਗ ਖੰਜਨ ਕੁਲਿੰਗ ਕਲ ਸਾਰਸ ਕੁਰੰਗ ਨਾਨਾ ਰੰਗ ਕੇ ਬਿਹੰਗ ਹੈਂ।
ਕਾਨਨ ਉਲੰਘ ਗਏ ਨੱਗਰ ਉਮੰਗ ਪਿੱਖ ਨਾਗਰ ਸੋ ਨਾਗਰੀ ਅਨੰਦ ਬਹੁ ਰੰਗ ਹੈਂ।
ਗਾਵਤਿ ਬਸੰਤ ਮਿਲਿ ਨਾਚਤਿ ਅਨੰਤ ਘਰ ਰਾਇ ਰੰਕ ਤਜੀ ਸ਼ੰਕ ਫਿਰਤਿ ਨਿਸ਼ੰਕ ਹੈਂ। ਹਾਥ ਸੋਂ ਬਜਾਇੰ ਤਾਰੀ ਮੁਖ ਤੇ ਸੁਨਾਇੰ ਗਾਰੀ ਡਾਰੋਂ ਪਿਚਕਾਰੀ ਭਰਿ ਰੰਗਤ ਸੁਰੰਗ ਹੈਂ ॥ ੧੧ ॥

[ਨਾਃ ਪ੍ਰਃ ਪ੍ਰਭ ਥਿਃ ੧੬

ਛੇਆਂ ਰੁਤਾਂ ਦਾ ਵਰਣਨ ਕਵੀ ਜੀ ਦਾ ਐਸਾ ਹੈ ਕਿ ਜੇ ਇਹੋ ਇੱਕੋ ਚੀਜ਼ ਆਪ ਦੀ ਰਹਿ ਜਾਵੇ ਤਾਂ ਬੀ ਆਪ ਦਾ ਨਾਮ ਉਚੇ ਪਾਏ ਦੇ ਕਵੀਆਂ ਵਿਚ ਗਿਣਿਆ ਜਾਵੇ। ਵਰਣਨ ਐਸੇ ਕਰਨੇ ਕਿ ਹੂਬਹੂ ਸਮੇਂ ਦਾ ਨਕਸ਼ਾ ਬੰਨ੍ਹ ਦੇਣਾ, ਰੂਪਕ ਜੋਹੜਾ ਚੁੱਕਣਾ ਨਿਬਾਹ ਦੇਣਾ ਤੇ ਹੋਰਨਾਂ ਅਲੰਕਾਰਾਂ ਦੇ ਨਾਲ ਸਥੂਲ ਸਾਮਾਨਾਂ ਲਈ ਦ੍ਰਿਸ਼ਟਾਂਤ ਸੂਖਮ ਦੇਣੇ, ਤ੍ਰੈਏ ਗਲਾਂ ਆਪ ਦੀਆਂ ਆਪਣੀ ਚੋਟੀ ਤੇ ਹਨ। ਤੀਸਰੀ ਗਲ—ਸੂਖਮ ਦ੍ਰਿਸ਼ਟਾਂਤਾਂ ਵਾਲੀ ਤਰਜ਼—ਤੁਲਸੀ ਦਾਸ ਜੀ ਦੀ ਤਰਜ਼ ਨਾਲ ਮਿਲਦੀ ਜੁਲਦੀ ਹੈ ਤੇ ਕੁਛਕ ਖਿਆਲ ਬੀ ਮਿਲਦੇ ਹਨ—ਤੁਲਸੀ ਜੀ ਨੇ ਰਾਮਾਯਣ ਵਿਚ ਦੇ ਰੁਤਾਂ ਪਾਵਸ ਤੇ ਸਰਦ ਜੋ ਲਿਖੀਆਂ ਹਨ ਉਹਨਾਂ ਵਿਚ ਸਥੂਲ ਗੱਲਾਂ ਲਈ ਸੂਖਮ ਦ੍ਰਿਸ਼ਟਾਂਤ ਵਰਤੇ ਹਨ। ਇਸ ਦੇ ਟਾਕਰੇ ਤੇ ਜੇ ਦੇਖੀਏ ਤਾਂ ਕਵੀ ਜੀ ਨੇ ਛੇ ਰੁਤਾਂ ਵਰਣਨ ਕੀਤੀਆਂ ਹਨ, ਛੇਆਂ ਵਿਚ ਉਹਨਾਂ ਦੇ ਅਸਲੀ ਖਿਆਲਾਂ ਦੀ ਭਰਮਾਰ ਹੈ, ਬਯਾਨ ਅਛੋਤੇ ਢੰਗ ਦਾ ਹੈ, ਬੰਦਸ਼ ਪੂਰਨ ਦ੍ਰਿਸਤਾਦਨਾ ਹੈ ਅਤੇ ਸੂਖਮ ਦ੍ਰਿਸ਼ਟਾਂਤਾਂ ਵਾਲੀ ਭਰਮਾਰ ਅਨੁਪਮ ਹੈ। ਫਿਰ

ਇਸ ਦੇ ਨਾਲ ਹੂਬਹੂ ਦਰਸ਼ਨ ਦਾ ਵਰਣਨ ਤੇ ਹੋਰ ਦ੍ਰਿਸ਼ਟਾਂਤ ਤੇ ਉਪਮਾਂ ਦਾ ਨਿਬਾਹ ਬੀ ਕਵੀ ਜੀ ਦੀ ਪ੍ਰਬੀਨਤਾ ਦਾ ਨਮੂਨਾ ਹੈ। ਰਿਤੁਰਾਜ (ਬਸੰਤ) ਵਿਚ ਰਾਜਾ ਦਾ ਤੇ ਉਸ ਦੀ ਚੜ੍ਹਾਈ ਦਾ, ਪਾਵਸ ਵਿਚ ਕਾਲੀ ਦਾ ਤੇ ਸ਼ਰਦ ਵਿਚ ਸ਼ਾਰਦਾ ਦਾ ਰੂਪਕ ਵੰਨ੍ਹਣ ਵਿਚ ਬੀ ਆਪ ਨੇ ਆਪਣੀ ਵਿਦਵਤਾ ਦਾ ਕਮਾਲ ਦਰਸਾਇਆ ਹੈ।

੭ ਕੁਦਰਤੀ ਨਜ਼ਾਰੇ ਬੰਨ੍ਹਣੇ।

ਕੁਦਰਤੀ ਨਜ਼ਾਰਿਆਂ ਪਰ ਬੀ ਆਪ ਦੀ ਕਲਮ ਦੀ ਦੌੜ ਕਮਾਲ ਦੀ ਹੈ। ਉਂਵ ਤਾਂ ਰੁੱਤਾਂ ਦੇ ਵਰਣਨ ਵਿਚ ਕੁਦਰਤੀ ਨਜ਼ਾਰੇ ਕਈ ਆ ਚੁਕੇ ਹਨ, ਫਿਰ ਬੀ ਵੰਨਗੀ ਮਾਤ੍ਰ ਕੁਝ ਕੁ ਹੋਰ ਹੇਠਾਂ ਦਿੰਦੇ ਹਾਂ:—

ਝਰਨੇ, ਨਾਲੇ—ਹੇਮਕੂੰਟ ਪਰਬਤ ਬਿਸਤਾਰਾ। ਝਰਨੇ ਝਰਹਿ ਅਨੇਕ ਪ੍ਰਕਾਰਾ ॥੨॥
ਨਿਸ਼ ਬਾਸੁਰ ਜਿਨ ਮਹਿੰ ਧੁਨਿ ਭਾਰੀ। ਸੁੰਦਰ ਬਿਮਲ ਪ੍ਰਵਾਹਤਿ ਬਾਰੀ।
ਕਹੂੰ ਬੇਗ ਸੋਂ ਚਲਹਿੰ ਸਜ਼ੋਰ। ਕਹੂੰ ਝੂਮਰਕਾ ਪਰਹਿੰ ਬਿਲੋਰ ॥ ੩ ॥
ਫਟਕ ਸਮਾਨ ਸ੍ਵੱਛ ਜਲ ਸੁੰਦਰ। ਨਾਰੇ ਬਹੈਂ ਮੀਨ ਗਨ ਅੰਦਰ।
ਕਹੂੰ ਫੇਨ ਉੱਜਲ ਬਿਧਿ ਹੂਰੰ। ਕਿਤ ਸੁਨਿਯਤਿ ਧੁਨਿ ਦੂਰਹਦੂਰੰ ॥ ੪ ॥

[ਗ੍ਰਾਸ ੧੧ ਅੰਸੂ ੭੯

ਪਰਬਤ, ਬਨ, ਬ੍ਰਿੱਛ, ਪਸ਼ੂ, ਪੰਛੀ—

ਅਨਿਕ ਧਾਤ ਕੇ ਚਿੱਤ੍ਰਤਿ ਗਿਰਵਰ। ਪੀਤ, ਰਕਤ, ਅੰਜਨ ਕੇ ਸਮਸਰ।
ਦੁਰਬਾ ਸਮ ਬੈਡੂਰਜ ਜਹਿੰਵਾ। ਅਨਿਕ ਭਾਂਤਿ ਕੀ ਔਸ਼ਧਿ ਤਹਿੰਵਾ ॥ ੫ ॥
ਸੁੰਦਰ ਥਲ ਜਹਿੰ ਅਨਿਕ ਪ੍ਰਕਾਰਾ। ਤੁੰਗ ਸਥੰਡਲ ਪਾਂਤਿ ਉਦਾਰਾ।
ਚਾਰੋਂ ਓਰ ਨੀਰ ਤਹਿੰ ਫਿਰਿਹੀ। ਹਰਿਆਵਲ ਸਭਿ ਥਲ ਮਨ ਹਰਿਹੀ ॥ ੬ ॥
ਫੂਲਨਿ ਬਾਰੀ ਚਹੁੰ ਦਿਸ਼ ਮਾਂਹਿ। ਰੰਗ ਰੰਗ ਕੇ ਬਿਗਸੇ ਤਾਂਹਿ।
ਮਹਾਂ ਸੁਗੰਧਤਿ ਭੌਰ ਗੁੰਜਾਰਤਿ। ਸੀਤਲ ਮੰਦ ਬਹਿਤ ਬਰ ਮਾਰੁਤ ॥ ੭ ॥
ਪਿਖਤਿ ਬਿਲੋਚਨ ਆਨੰਦ ਦਾਨੀ। ਰਚਨਾ ਮਨੁਹਰ ਗੰਧਨਿ ਸਾਨੀ।
ਮ੍ਰਿਦੁਲ ਦਲਨ ਕੇ ਪਹੇ ਬਿਛੌਨੇ। ਰਕਤ ਬਰਨ ਕੇ ਦੀਖਤਿ ਲੌਨੇ ॥ ੮ ॥
ਫਲ ਮਧੁਰੇ ਬਹੁ ਸ੍ਵਾਦ ਬਿਸਾਲੇ। ਅਲਬਾਲਤਿ ਤਰੁ ਥਲ ਜਲ ਚਾਲੇ।
ਖਗ ਮ੍ਰਿਗ ਮੇਵਤਿ ਜਿਨ ਕੋ ਨੀਤਾ। ਸਰਬ ਜੰਤੁ ਤੇ ਭੈ ਸਭਿ ਬੀਤਾ ॥ ੯ ॥
ਕਰਹਿੰ ਪਰਸਪਰ ਅਨੰਦ ਘਨੇਰਾ। ਬੈਰ ਬਿਸਾਰਜੋ ਆਪਸ ਕੇਰਾ।
ਬ੍ਰਿੱਛਨ ਕੇ ਸੰਬੂਹ ਬਹੁ ਖਰੇ। ਖਰੇ ਸ੍ਵਾਦ ਫਲ ਦਲ ਕਲ ਹਰੇ ॥ ੧੦ ॥
ਸਾਲ, ਸਰਲ, ਬਦਰੀ, ਕਚਨਾਲ। ਨਾਲਕੇਰ, ਬ੍ਰਿੰਦਲ, ਕ੍ਰਿਤਮਾਲ।
ਮਾਲਕ ਪਿਚ, ਫਲਰਹਾ, ਰਸਾਲ। ਸ਼ਾਲਮਲੀ, ਪੁੰਨਾਂਗ ਬਿਸਾਲ ॥ ੧੧ ॥
ਸਿੰਦੁਕ, ਤਿੰਦੁਕ, ਮਧੁਰ, ਤਮਾਲ। ਕਦਰ, ਖਦਰ, ਬਟ, ਨਕਤੈਮਾਲ।
ਕੁਲਕ, ਤਿਲਕ, ਚਲਦਲ, ਸੁ ਕਦੰਬ। ਬਾਤਪੋਤ, ਸਿੰਸਪਾ, ਕਦੰਬ ॥ ੧੨ ॥
ਖਰੇ, ਮਧੂਕ, ਉਦਾਲਕ ਹਰੇ। ਹਰੇਤਪਤ, ਚੰਪਕ ਗੰਧ ਬਹੈ।

ਬਰੇ ਲਤਾ ਇਕਸਾਰੇ ਜਰੇ। ਜਰੇ ਨ ਕਬਿ ਅਸ ਤਰੁਵਰ ਖਰੇ॥ ੧੩॥
ਖਿਰਨੀ, ਅਰਨੀ, ਬਰਣ, ਬਿਕੀਰਣ। ਕੀਰਣ, ਸਪਤ ਪਰਣ ਬਿਸਤੀਰਣ।
ਅਰਜਨ, ਕੁੰਦ, ਕੁੰਭ, ਕਾਰੰਭਾ। ਰੰਭਾ, ਕੁਰਿੰਡੀ ਸੁ ਅਚੰਭਾ॥ ੧੪॥
ਨੀਚਲ ਫਲ, ਗੂਲਰ, ਚ ਕਨੇਰ। ਨੇਰ ਨੇਰ ਮੁਦਪਰਨ ਘਨੇਰ।
ਬੀਰ ਬ੍ਰਿੱਖ, ਚੈਤਕੀ, ਬਹੇਰਾ। ਹੇਰਾ ਜਿਨ ਦੇ ਮੋਦ ਬਡੇਰਾ॥ ੧੫॥
ਕੁਟਜ, ਕੁਟੰਨਟ, ਸੀਤਾ, ਬੰਜਲ। ਜਲ ਜੁਤਿ ਰਾਇਬੇਲ, ਤਰੁ ਮੰਜਲ।
ਤਲ, ਛਿਤ, ਕੋਸ, ਮਾਲਤੀ ਜਾਲ। ਜਾਲ ਈਂਗੁਦੀ ਖਰੇ ਬਿਸਾਲ॥ ੧੬॥
ਉਤਕੰਟਕ, ਸਜੰਦਨ, ਸਹਿਕਾਰ। ਸਮੀ, ਸਸੰਬਰ, ਸਾਂਵਰ ਸਾਰ।
ਜੰਬੂ, ਰੁਚਿਰ, ਮਾਲਤੀ ਤਾਲ। ਤਾਲ ਭਰੇ ਸੁੰਦਰ ਜਲ ਨਾਲ॥ ੧੭॥
ਦੇਵਦਾਰ, ਅਮਰੂਦਕ, ਸੇਵ। ਸੇਵਤ ਖਗ ਜਿਨ ਸ਼ੋਭਾ ਦੇਵ।
ਜ਼ਰਦਾਲੂ, ਅੰਗੂਰ ਉਦਾਰ। ਦਾਰਮ ਨਾਗ ਰੰਗ ਫਲ ਭਾਰ॥ ੧੮॥

ਸਵੈਯਾ—ਕੋਰਿਨ ਕੇ ਮੁਖ ਚੋ ਮੁਕਲੇ ਬਿਕਸੇ ਰੰਗ ਫੂਲ ਨਿਕੋਰਨ ਕੇ।
ਕੋਰਨ ਕੇ ਧਰਤਾ ਬਹੁ ਰਾਜਤਿ ਬਾਜਤਿ ਪਾਤ ਪਤੋਰਨ ਕੇ।
ਤੋਰਨ ਕੇ ਨਹਿੰ ਦਾਇ ਬਡੇ ਫਲ ਬ੍ਰਿਟ ਬਿਸਾਲ ਬਿਜੋਰਨ ਕੇ।
ਜੋਰਨ ਕੇ ਸ਼ਿਖਦੇ ਜਨੁ ਗੁੰਦਤਿ ਬਾਯੁ ਕੇ ਬੇਗ ਅਕੋਰਨ ਕੇ॥ ੧੯॥
ਬਾਰੀ ਬਡੀ ਤਰੁ ਝੂਲ ਰਹੇ ਅਨਕੂਲ ਬਹੈ ਨਿਤ ਮੂਲਨ ਬਾਰੀ।
ਬਾਰੀਨ ਪਾਇ ਬਿਹੰਗਮ ਬੋਲਤਿ ਨੰਦਨ ਕੀ ਸੁਖਮਾ ਸਭਿ ਬਾਰੀ।
ਬਾਰੀ ਅਧ੍ਰੁਮ ਮਨੋ ਅਗਨੀ ਅਸ ਲਾਲ ਮਹਾਂ ਫਲ ਫੂਲਨ ਬਾਰੀ।
ਬਾਰੀਜ ਰੰਗ ਅਨੇਕਨ ਕੇ ਗਨ ਭੌਰ ਗੁੰਜਾਰ ਤਿਨ੍ਹੈ ਪਰ ਬਾਰੀ॥ ੨੦॥
ਮੋਰ ਬਿਹੰਗ, ਮਰਾਲ ਬਿਸਾਲ, ਕਬੂਤਰ ਕੋਕਿਲ, ਕੀਰ ਅਘੋਰ।
ਘੋਰਨ ਤੇ ਘਨ ਬੋਲ ਉਠੈਂ ਪਿਖਿ ਚਾਤ੍ਰਿਕ ਖੰਜਨ ਕੀ ਸੁਨਿ ਸ਼ੋਰ।
ਸੋ ਰਹਿੰ ਸੋਵਤਿ ਕਾਨਨ ਕੋ ਨਿਤ ਬੈਰ ਬਿਸਾਰਿ ਨਹੀਂ ਕਰਿ ਜੋਰ।
ਜੋਰ ਸੁ ਦੰਪਤਿ ਹ੍ਵੈਕਰਿ ਕੁੰਜਤਿ ਬੈਠਤਿ ਪੰਖ ਸੁਧਾਰਤਿ ਮੋਰ॥ ੨੧॥
ਜੋਟ ਮਿਲੇ ਚਕਵਾਨ ਜਿ ਕੁੰਜਤਿ ਪੂਜਤ ਕਾਮ ਰਹੇ ਹਰਖਾਇ।
ਖਾਇ ਸਦਾ ਮਨ ਭਾਵਤਿ ਜੇ ਫਲ ਭੌਰ ਗੁੰਜਾਰਤਿ ਹੈਂ ਅਕੁਲਾਇ।
ਲਾਇਕ ਜੇ ਸੁਖਦਾਇਕ ਸੁੰਦਰ, ਅੰਦਰ ਕਾਨਨ ਕੇ ਬਿਰਧਾਇ।
ਧਾਇ ਮਹਾਂ ਮ੍ਰਿਗਮਾਲ ਫਿਰੈ ਗਨ ਰੋਝ ਝੰਖਾਰਨਿ ਕੇ ਸਮੁਦਾਇ॥ ੨੨॥
ਕੇਹਰਿ, ਭਾਲਕ ਡੋਲਤਿ ਹੈਂ, ਗਜ ਬੋਲਤਿ ਹੈਂ ਕਰਨੀ ਅਵਿਲੋਕ।
ਬਾਘ ਬਕਾਰਿ, ਫਨੀਨ ਫੁੰਕਾਰਿ, ਮਨੀਨਿ ਸੁਧਾਰਿ ਬਸੈਂ ਕਰਿ ਓਕ।
ਕੋਲ, ਸਸੇ, ਨਕੁਲੇ ਤਰਕੈਂ, ਗਨ ਜੰਬੁਕ, ਸਾਰਕ, ਸਾਰਸ, ਕੋਕ।
ਕ੍ਰੌਚ ਸੁ ਆਰਨਚੂੜ ਪੁਕਾਰਤਿ ਕੋਕ ਸੁ ਬੱਤਕ ਬ੍ਰਿੰਦ ਅਸ਼ੋਕ॥ ੨੩॥

ਹੇਮਕੁੰਟ ਦਾ ਇਹ ਨਕਸ਼ਾ ਬੰਨ੍ਹਣ ਵਿਚ ਕਵੀ ਜੀ ਨੇ ਕਵਿਤਾ ਦਾ ਇਕ ਕਮਾਲ ਕੀਤਾ ਹੈ, ਪਰ ਜਾਪਦਾ ਹੈ ਕਿ ਆਪ ਹੇਮਕੁੰਟ ਨਹੀਂ ਗਏ ਨਾ ਆਪ ਨੂੰ ਅੱਖੀਂ ਡਿੱਠੇ ਹਾਲ ਪ੍ਰਾਪਤ ਹੋਏ*, ਪਰ ਜਿਸ ਕਿਸੇ ਗ੍ਰੰਥ ਵਿਚੋਂ ਆਪ ਨੇ ਇਹ ਖਿਆਲ ਲਏ ਹਨ ਉਸ ਦੀ ਟੋਹ ਅਜੇ ਨਹੀਂ ਲਗ ਸਕੀ।

*ਖੋਜ ਕਰਨੇ ਪਰ ਹੇਮਕੁੰਟ ਦੇ ਅਸਲੀ ਹਾਲਾਤ ਜੋ ਲੱਭੇ ਹਨ ਇਸ ਪ੍ਰਕਾਰ ਹਨ:—

੧. ਸ੍ਰੀ ਪੰਡਿਤ ਤਾਰਾ ਸਿੰਘ ਜੀ ਨਰੋਤਮ ਦੀ ਹੇਮਕੁੰਟ ਬਾਬਤ ਖੋਜ ਦਾ ਸਾਰ ਇਹ ਹੈ:—

ਜਿਸ ਗੰਧਮਾਦਨ ਨਾਮ ਦੇ ਪਰਬਤ ਪਰ ਬਦਰੀਨਾਥ ਦਾ ਮੰਦਿਰ ਹੈ, ਉਸ ਤੋਂ ਛੇ ਕੁ ਕੋਹ ਉਤਰਾਈ ਪਰ ਪੰਡੁਕੇਸ਼ਰ ਗ੍ਰਾਮ ਹੈ, ਜਿੱਥੇ ਰਾਜੇ ਪੰਡੁ ਨੇ ਯੋਗ ਮਾਰਗ ਦੀ ਸਾਧਨਾ ਸਾਧੀ ਸੀ। ਇਹ ਪ੍ਰਸੰਗ ਮਹਾਂ ਭਾਰਥ ਆਦਿ ਪਰਬ ਅਧਯਾਯ ੧੧੯ ਵਿਚ ਲਿਖਿਆ ਹੈ। ਇਥੇ ਮਹਾਂ ਦੇਵ ਦਾ ਮੰਦਰ ਤੇ ਪੰਡੁਕੇਸ਼ਰ ਇਸ ਰਾਜੇ ਦੇ ਨਾਮ ਤੇ ਪਿੰਡ ਹਣ ਤਕ ਮੌਜੂਦ ਹੈ। ਬਦਰੀ ਨਾਥ ਦੇ ਯਾਤ੍ਰੂ ਪੰਡਕੇਸ਼ਰ ਤੋਂ ਹੀ ਬਦਰੀ ਨਾਥ ਨੂੰ ਜਾਂਦੇ ਹਨ। ਪੰਡੁਕੇਸ਼ਰ ਤੋਂ ਅੱਠ ਕੋਹ ਪਰੇ ਉਚਾਈ ਵਾਲੇ ਪਾਸੇ ਗੁਰੂ ਜੀ ਨੇ ਤਪ ਕੀਤਾ ਸੀ। ਉਸੇ ਸਪਤ ਸ਼੍ਰਿੰਗ ਦੇ ਸੱਜੇ ਪਾਸੇ ਹੇਮਕੁੰਟ ਨਾਮ ਪਰਬਤ ਹੈ। ਹੇਮਕੁੰਟ ਦੇ ਵਿਚਕਾਰ ਇਕ ਸਰ ਹੈ, ਉਸ ਨੂੰ ਲੋਹਪਾਲ ਆਖਦੇ ਹਨ। ਇਸ ਦੇ ਪੱਛਮ ਵੱਲ ਦੁਸ਼ਟ ਦਮਨ ਤਪੱਸ੍ਵੀ ਦੇ ਤਪ ਕਰਨ ਦੀ ਦੀ ਜਗਾ ਹੁਣ ਤਕ ਦੱਸੀਦੀ ਹੈ। ਇਹ ਨਾਮ ਗੁਰੂ ਜੀ ਦੇ ਉਥੇ ਤਪ ਕਰਨ ਵੇਲੇ ਦਾ ਹੈ।

੨. ਇਕ 'ਹੇਮਕੂਟ' ਹੋਰ ਦੱਸੀਦਾ ਹੈ ਜੋ ਪਟਣੇ ਦੇ ਜ਼ਿਲੇ ਵਿਚ ਹੈ, ਜਿਸ ਨੂੰ ਰਤਨਾਗਿਰੀ ਕਹਿੰਦੇ ਹਨ। ਪਾਲੀ ਪੁਸਤਕਾਂ ਵਿਚ ਜੋ ਪੰਡਾਓ ਪਰਬਤ ਆਉਂਦਾ ਹੈ, ਉਹ ਇਹ ਰਤਨਾਗਿਰੀ ਹੀ ਹੈ।

੩. ਦੱਖਣ ਵਿਚ ਗੋਦਾਵਰੀ ਕਿਨਾਰੇ ਜੋ ਪ੍ਰਸਿੱਧ ਸ਼ਹਿਰ ਨਾਸਕ ਹੈ, ਇਥੋਂ ੨੨ ਕੁ ਮੀਲ ਤੇ ਸੱਤ ਚੋਟੀਆਂ ਦਾ ਪਹਾੜ ਹੈ, ਉਥੇ ਭੀ ਹੇਮਕੁੰਟ ਦੱਸੀਦਾ ਹੈ ਤੇ ਪਾਂਡਵਾਂ ਦੇ ਏਥੇ ਜਾਣ ਦਾ ਭੀ ਜ਼ਿਕਰ ਕਰਦੇ ਹਨ।

੪. ਇਕ ਸਜਣ ਦਾ ਖਿਆਲ ਮਾਨ ਸਰੋਵਰ ਤੇ ਹੀ ਇਸ ਟਿਕਾਣੇ ਦੇ ਹੋਣ ਦਾ ਹੈ। 'ਹੇਮਕੁੰਟ' ਬਰਫ ਦਾ ਪਹਾੜ ਕੈਲਾਸ਼ ਖ਼ਿਆਲ ਕਰਦੇ ਹਨ ਕਿਉਂਕਿ ਇਸ ਨੂੰ ਉਧਰ ਕੈਂਗਰਿਪੋਚੇ=ਪਵਿਤ੍ਰ ਪਹਾੜ ਤੇ 'ਗੰਗੀ' (ਅਰਬਾਤ ਬਰਫ ਦਾ ਪਹਾੜ) ਭੀ ਸੱਦਦੇ ਹਨ। ਇਸ ਦੇ ਲਾਗੇ ਸੱਤ ਚੋਟੀਆਂ ਭੀ ਗਿਣਦੇ ਹਨ:—

(ੳ) ਗੁਰਲਾ ਮਾਨਧਾਤਾ ਦੀ ਦੱਖਣ-ਦੱਖਣ-ਪੱਛਮ ਦੀ ਚੋਟੀ।
(ਅ) ਗੁਰਲਾ ਮਾਨਧਾਤਾ ਦੀ ਦੱਖਣ-ਪੱਛਮ ਦੀ ਚੋਟੀ।
(ੲ) South 60°W., ਬਰਫਾਨੀ ਚੋਟੀ ਜੋ ਦੱਖਣ ਵੰਨੇ ੬੦ ਡਿਗਰੀ ਪੱਛੋਂ ਨੂੰ ਹੈ।
(ਸ) West North West ਪੱਛੋਂ ਰੁਖ ਨੂੰ ਪਛਮੋਤਰ ਵੱਲ ਨੂੰ ਹੈ। (ਹ) ਕੈਲਾਸ਼।
(ਕ), (ਖ) ਦੋ ਚੋਟੀਆਂ ਵਾਲਾ ਪੁੰਡੀ ਉਤਰ ਵਾਲੇ ਪਾਸੇ ੨੦ ਡਿਗਰੀ ਪੱਛੋਂ ਰੁਖ ਨੂੰ।

ਸਿਧਾਂਤ—ਪਰੰਤੂ ਹੁਣ ਤਕ ਦੀ ਖੋਜ ਬਦਰੀਨਾਥ ਤੋਂ ਉਰੇ ਪੰਡੁਕੇਸ਼ਰ ਤੋਂ ੧੨ ਕੁ ਮੀਲ ਉਪਰ ਵਾਲੇ ਟਿਕਾਣੇ ਨੂੰ ਹੀ ਉਹ ਹੇਮਕੁੰਟ ਸਹੀ ਕਰਦੀ ਹੈ ਕਿ ਜਿੱਥੇ ਗੁਰੂ ਜੀ ਨੇ ਤਪ ਕੀਤਾ ਸੀ। ਕਿਉਂਕਿ ਪੰਡੁਰਾਜ ਦੇ ਜੋਗ ਕਰਨ ਦਾ ਪਤਾ ਗੁਰੂ ਜੀ ਨੇ ਹੇਮਕੁੰਟ ਦਾ ਆਪ ਦਿੱਤਾ ਹੈ। ਯਥਾ—'ਪੰਡੁਰਾਜ ਜਹਿ ਜੋਗ ਕਮਾਵਾ'। ਤੇ ਪੰਡੁ ਰਾਜ ਨੇ ਜੋਗ ਪੰਡਕੇਸ਼ਰ ਯਾ ਇਸ ਦੇ ਨੇੜੇ ਕਮਾਇਆ ਹੈ, ਪੰਡੁਕੇਸ਼ਰ ਵਿਚ ਪਾਂਡਵਾਂ ਦੀਆਂ ਕੁਝ ਯਾਦਗਾਰਾਂ ਪਈਆਂ ਸੁਣੀਦੀਆਂ ਹਨ। ਇਸ ਤੋਂ ਕੁਛ ਮੀਲ ਉਪਰ ਉਸ ਦੇ ਤਪ ਦਾ ਨਿਸ਼ਾਨ 'ਪਾਂਡੁਸ਼ਿਲਾ' ਹੈ। ਜਿਥੇ ਇਕ ਚਸ਼ਮਾ ਹੈ, ਜਿਸ ਦਾ ਨਾਮ 'ਰਾਮ ਗੰਗਾ' ਪ੍ਰਸਿਧ ਹੈ। ਮਹਾਂ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਬਾਗ਼ੀ—ਚਾਰੂ ਤਰੁ ਫੂਲ ਰਹੇ, ਛਾਯਾ ਅਨਕੂਲ ਰਹੇ, ਮੂਲ ਦ੍ਰਿਢ ਝੂਲ ਰਹੇ, ਨੀਕੇ ਆਲ-ਬਾਲ ਰਹੇ। ਦੀਪਤਿ ਕਦੰਬ ਰਹੇ, ਬੇਲ ਕੇ ਅਲੰਬ ਰਹੇ, ਮਿਲੇ ਨਿਤ ਅੰਬ ਰਹੇ, ਰਸ ਮੈਂ ਰਸਾਲ ਰਹੇ। ਚੰਪਕ ਚਮਕ ਰਹੇ, ਗੰਧ ਮੈਂ ਰਮਕ ਰਹੇ, ਡਾਰ ਤੇ ਲਮਕ ਰਹੇ, ਛਬਿ ਕੋ ਉਛਾਲ ਰਹੇ। ਚਾਰੋਂ ਓਰ ਝਾਲ ਰਹੇ, ਧਾਰਿ ਫੂਲ ਮਾਲ ਰਹੇ, ਦਲ ਚਲ-ਚਾਲ ਰਹੇ, ਤੁੰਗ ਹੈ ਬਿਸਾਲ ਰਹੇ ॥ ੯ ॥

ਫਲਦਾਰ ਬਾਗ਼:—

ਨਾਨਾ ਰੰਗ ਫੂਲ ਹੈਂ ਸੁ ਆਲਬਾਲ ਮੂਲ ਹੈਂ ਸਿਕੰਧ ਝੁਕ ਝੂਲ ਹੈਂ ਫਲੇ ਸੁ ਫਲ ਭਾਰਈ। ਅਲਪ ਬਿਸਾਲ ਪੀਤ ਸਬਜ਼ ਸੁ ਲਾਲ ਦਲ, ਮਾਨੋ ਘਨ ਘਟਾ ਘਨੇ ਸੰਘਨੈਕਸਾਰਈ ॥੨॥ ਜਾਮਨ ਜੁਗਲ, ਬਟ, ਪੀਪਰ, ਖਜੂਰ ਤੁੰਗ, ਬੱਦਰੀ ਅਨੇਕ ਝੁਕੀ ਭਾਰ ਤੇ ਬਿਸਾਲ ਕੀ। ਦਾੜਮ, ਨੁਰੰਗੀ, ਬੀਜਪੂਰ ਤੇ ਸੁਪਾਰੀ ਬਹੁ ਖਾਰਕ ਖਰੇ ਹੈਂ ਖਰੀ ਖਿਰਨੀ ਸੁ ਡਾਲ ਕੀ। ਆੜੂ, ਅਮਰੂਦ, ਕਦਲੀਨ ਕੇ ਬਗੀਚੇ ਬਡੇ ਫੇਲ ਰਹੇ ਫਾਲਸੇ ਫਲੇ ਹੈਂ ਫਲ ਜਾਲ ਕੀ। ਛਬਿ ਆਲ ਬਾਲ ਕੀ ਉਦਾਲਕ ਰਸਾਲ ਕੀ, ਸਰਲ ਤਰੁ ਤਾਲ ਕੀ, ਹਿੰਤਾਲ ਕੀ, ਤਮਾਲ ਕੀ ॥ ੩ ॥

ਫੁਲਦਾਰ:—

ਸਰੁ ਏਕ ਸਾਰ ਖਰੇ ਹਰੇ ਹਰੇ ਪਾਤ ਜਰੇ, ਦੇਖੇ ਮਨ ਹਰੈ ਜਹਾਂ ਸ਼ੋਭਾ ਰੇਲ ਝੇਲ ਹੈ। ਸੇਵਤੀ ਕੇ ਸੇਵਤਿ ਸੁ ਮਾਲੀ ਮਾਲ ਮਾਲਤੀ ਕੋ, ਚੰਪਕ ਤੇ ਚੌਂਪ ਹੋਤਿ ਰਾਜੈਂ ਗਨ ਏਲ ਹੈਂ। ਸੁੰਦਰ ਗੁਲਾਬ ਹੈਂ, ਅਜਾਬ ਸੀਂਚੇ ਆਬ ਹੈਂ, ਉਦੈ ਸੁ ਆਫਤਾਬ ਹੈ ਖਿਲਤ ਚਟਕੇਲ ਹੈਂ। ਰਾਇਬੇਲ ਫੈਲ ਹੈ ਸੁਰਸ ਨਾਲਕੇਲ ਹੈ ਚੰਬੇਲੀ ਨਾਗਬੇਲ ਹੈ, ਗੁਰੂ ਜੀ ਤਹਾਂ ਖੇਲ ਹੈਂ ॥ ੮ ॥ [ਰਾਸ ੧੨ ਅੰਸੂ ੧੮

[ਪਿਛਲੇ ਪੰਨੇ ਵੀ ਬਾਕੀ ਟੁਕ]

ਭਾਰਥ ਆਦਿ ਪਰਬ ਅਧਯਾਯ ੧੧੯ ਸ਼ਲੋਕ ੪੭-੫੦ ਵਿਚ ਜਿੱਥੇ ਗੰਧਮਾਦਨ ਪਰਬਤ ਹੇਮਕੁੰਟ ਤੇ ਸਪਤ ਸ਼ਿੰਗ ਦਾ ਪਤਾ ਦਿੱਤਾ ਹੈ, ਸੋ ਟਿਕਾਣਾ ਇਹੋ ਹੈ ਤੇ 'ਪਾਂਡਵ ਸ਼ਿਲਾ' ਤੇ 'ਪੰਡੁਕੇਸ਼ੁਰ' ਰਾਜਾ ਪੰਡੂ ਦੇ ਨਾਮ ਦੇ ਟਿਕਾਣੇ ਭੀ ਏਥੇ ਹੀ ਹੁਣ ਤਕ ਹੈਨ। ਇਸ ਟਿਕਾਣੇ ੧੯੩੬ ਈ: ਵਿਚ ਗੁਰਦੁਆਰਾ ਕਾਇਮ ਹੋ ਚੁਕਾ ਹੈ, ੧੦ ਫੁਟ ਮੁਰੱਬਾ ਦਾ ਕਮਰਾ ਤੇ ਅਗੇ ਤਿੰਨ ਫੁਟ ਦਾ ਵਿਰਾਂਡਾ। ਇਕ ਅਸਥਾਨ ਰਸਤੇ ਵਿਚ ਤਿੰਨ ਮੀਲ ਉਰੇ 'ਧਰਮਸਾਲਾ' ਨਾਮ ਦਾ ਯਾਤ੍ਰੀਆਂ ਦੇ ਰਾਤ ਕੱਟਣ ਲਈ ਤੇ ਇਕ ਹੋਰ ਬਦਰੀਨਾਥ ਦੇ ਚਾਲੂ ਰਸਤੇ ਪਰ, ਪੰਡਕੇਸ਼ੁਰ ਤੇ ਘਾਟ ਚੱਟੀ ਦੇ ਵਿਚਕਾਰ, ਜਿਥੋਂ ਬਦਰੀ ਨਾਥ ਨੂੰ ਜਾਣ ਵਾਲੇ ਰਸਤੇ ਤੋਂ ਸ੍ਰੀ ਹੇਮ ਕੁੰਟ ਤਪੋ ਧਾਮ ਲਈ ਰਸਤਾ ਪਾਟਦਾ ਹੈ 'ਸ੍ਰੀ ਗੋਬਿੰਦ ਘਾਟ' ਨਾਮੇ ਗੁਰਦੁਆਰਾ ਤੇ ਵਿਸ਼੍ਰਾਮ ਘਰ ਬਣ ਗਿਆ ਹੈ। ਸ੍ਰੀ ਮਾਨ ਸੰਤ ਸੋਹਣ ਸਿੰਘ ਜੀ ਤੋਂ ਬਾਦ ਹੌਲਦਾਰ ਮੋਦਨ ਸਿੰਘ ਜੀ ਸੇਵਾ ਦਾ ਸੁਹਣਾ ਉਦਮ ਨਿਬਾਹ ਰਹੇ ਹਨ। ਹਰ ਸਾਲ ਯਾਤ੍ਰੂ ਇਸ ਗੁਰਧਾਮ ਦੀ ਯਾਤ੍ਰਾ ਕਰਨ ਜਾਂਦੇ ਹਨ। ਸੜਕ ਬੀ ਮੋਟਰ ਲਾਰੀ ਵਾਲੀ ਬਣ ਰਹੀ ਹੈ ਜੋ ਹੁੰਣ ਰਿਖੀਕੇਸ਼ ਤੋਂ ਪਿਪਲ ਕੋਟੀ ਤਕ, ਜੋ ਸਫਰ ਪੈਦਲ ਕੀਤਾ ਜਾਂਦਾ ਸੀ ਹੁਣ ਮੋਟਰ ਲਾਰੀ ਤੇ ਹੋ ਸਕਦਾ ਹੈ ਤੇ ਬਾਕੀ ਸਫਰਪੈਦਲ ਕਰਨਾ ਪੈਂਦਾ ਹੈ, ਹਰ ਸਾਲ ਮੋਟਰ ਦੀ ਸੜਕ ਅਗੇ ਵਧ ਰਹੀ ਹੈ। ਪਾਠਕਾਂ ਦੇ ਸੁਖ ਲਈ ਜਿਸ ਪਹਾੜ ਸ਼ ਰੇਣੀਆਂ—ਉੱਤ੍ਰਾ ਖੰਡ—ਵਿਚ ਹੇਮਕੁੰਟ ਹੈ, ਉਸਦਾ ਨਕਸ਼ਾ ਅਗਲੇ ਪੰਨੇ ਤੇ ਦਿੱਤਾ ਜਾਂਦਾ ਹੈ ਤਾਂ ਜੋ ਹੇਮਕੁੰਟ ਦੇ ਟਿਕਾਣੇ ਦੀ ਸਮਝ ਉਸ ਦੇ ਉਦਾਲੇ ਪੁਦਾਲੇ ਦੇ ਸੰਬੰਧ ਵਿਚ ਨਿਸ਼ਚਿਤ ਹੋ ਸਕੇ।



ਇਹ ਨਕਸ਼ਾ ਦੱਸਦਾ ਹੈ ਕਿ ਉੜਾ ਖੰਡ ਵਿਚ ਹੋਰਨਾਂ ਟਿਕਾਣਿਆਂ ਦੇ ਸੰਬੰਧ ਵਿਚ 'ਹੇਮਕੁੰਟ' ਕਿਸ ਟਿਕਾਣੇ ਹੈ।

All Rights Reserved.

ਦਰਿਯਾ—ਕੇਤੀ ਦੂਰ ਤੀਰ ਤੀਰ ਫਿਰੇ ਬਰ ਬੀਰ ਧੀਰ ਹੇਰਤਿ ਗੰਭੀਰ ਨੀਰ ਸੀਰ ਸ਼ੁਭ ਚਾਲਤੇ। ਕਹੂੰ ਬੇਗ ਜ਼ੋਰਤੇ ਮਰੋਰਤੇ ਸੁ ਭੌਰੀ ਪਰੇ ਕਹੂੰ ਫੇਨ ਫੋਰਤੇ ਕਹੂੰਕ ਸੋ ਉਠਾਲਤੇ। ਕਤਹੂੰ ਉਤੰਗ ਸ਼ਨਾਮ ਰੰਗ ਕੇ ਤਰੰਗ ਬ੍ਰਿੰਦ ਕਤਹੂੰ ਮਤੰਗ ਅੰਗ ਸੰਗਨ ਉਛਾਲਤੇ। ਪਾਥਰ ਪਖਾਲਤੇ ਕਹੂੰਕ ਤਟ ਭਾਲਤੇ ਕਿਤੇਕ ਜਲ ਹਾਲਤੇ ਝਖਾਦਿ ਜੰਤੁ ਜਾਲ ਤੇ॥ ੧੨ ॥ [ਭੁਤ ੧ ਅੰਸੁ ੭੬

ਜੇਠ ਦੀ ਤਪਤ—ਜੇਠ ਮਾਸ ਆਯੋ ਜਿਸ ਕਾਲਾ। ਚੰਡ ਸੂਰ ਤੇ ਘਾਮ ਬਿਸਾਲਾ। ਦਸਹੂੰ ਦਿਸ਼ ਮਹਿੰ ਤਪਤ ਘਨੇਰੀ। ਲੋਵਾਂ ਚਲਹਿੰ ਬੇਗ ਤਿਸ ਬੇਰੀ॥ ੧੩ ॥ [ਰਾਸ ੭ ਅੰਸੁ ੧੯

ਪ੍ਰਭਾਤ—ਭਯੋ ਅਰਣੋਦਯ ਅਰਣਚੂੜ ਬੋਲੇ ਰਵ ਖਿਰੇ ਅਰਬਿੰਦ ਪਰ ਸਾਹੰਗ ਸੁ ਡੋਲਯੋਂ। ਪ੍ਰਾਚੀ ਪਿਯਰਾਨੀ ਚਾਰੁ ਚਟਿਕਾ ਚੁਚਾਨੀ ਬਾਨੀ ਚੱਕ੍ਰਵਾਕ ਮਿਲੇ ਦੋਲ ਬੋਲ ਕੈ ਕਲੋਲ ਹੀ। ਭਾਜੇ ਦ੍ਰਤ ਚੋਰ ਪੁਰਿ ਗ੍ਰਾਮਨਿ ਕੋ ਛੋਰਿ ਛੋਰਿ ਭਾਨੁ ਕਰ ਦੌਰੀ ਗੌਣ ਸਿਖ ਮੁਖ ਬੋਲਹੀ। ਉਡਗਨ ਸਨ ਭਯੋ ਤਿਮਰ ਨਿਧਨ ਘਨ, ਗਜਾਨ ਜੈਸੇ ਮੋਹ ਸੈਨ ਹਨੈ ਝਕ ਬੋਲਹੀ॥ ੨੮ ॥ [ਭਾ: ਪੂ: ਪ੍ਰ: ਧਿ: ੨੯

ਸਵੈਯਾ—ਭੋਰ ਭਈ ਅਰਬਿੰਦ ਖਿਰੇ ਅਰਣੋਦਯ ਤੇ ਚਕਵੇ ਹਰਖਾਏ।
ਜਜੋਂ ਰੁਰ ਕੀ ਕਰੁਨਾ ਬਿਕਸੇ ਉਰ ਮੇਲ ਸੁਖੰ ਸੁਮਤੀ ਮਨ ਪਾਏ।
ਤਾਰੇ ਛਪੇ ਜਜੋਂ ਬਿਕਾਰ ਨਸੇ ਜਨੁ ਮੋਹ ਤਮੰ ਨਹਿੰ ਦੀਸਨ ਪਾਏ।
ਕੀਨ ਸ਼ਨਾਨ ਗਏ ਉਦਿਆਨ ਇਕੰਤ ਸਥਾਨ ਮੈਂ ਬੈਸਿ ਸੁਹਾਏ॥੨੮॥
[ਭਾ: ਪ੍ਰ: ਪ੍ਰ: ਧਿ: ੭੭

ਰਾਤਿ—ਤਿਮਰ ਤ੍ਰਿਜਾਮਾ ਛਾਇ ਅੱਗ ਅੱਗਜਾਨ ਜਜੋਂ।
ਹੈ ਬਿਸ਼ੈ ਮਨੋਰਥ ਅਨਿਕ ਸੁ ਉਡਗਨ ਜਾਨਿ ਤਜੋਂ॥ ੨੮ ॥ [ਭਾ: ਪੂ: ਪੂ: ਧਿ: ੨੭

੮. ਨਗਰ ਸ਼ੋਭਾ।

ਨੱਗਰ ਸ਼ੋਭਾ ਵਰਣਨ ਕਰਨ ਵਿਚ ਭੀ ਆਪ ਦਾ ਕਦਮ ਸ਼ਿਖਰੇ ਹੀ ਜਾਂਦਾ ਹੈ:—

ਤਲਵੰਡੀ—ਤਲਵੰਡੀ ਕੇ ਨਿਕਟ ਪਹੁਚੇ। ਬਾਜਤਿ ਬਾਜੇ ਜਿਨ ਧੁਨਿ ਊਚੇ।
ਤਬਿ ਪੁਰਿ ਪਾਈ ਸਾਗਰ ਸ਼ੋਭਾ। ਉਮਗੋ ਨਰ ਜਨੁ ਬਾਢਜੋ ਛੋਭਾ॥ ੩੮ ॥
ਕਰਿ ਸ਼ਿੰਗਾਰ ਕੋ ਨਾਗਰ ਨਾਰੀ। ਕੰਚਨ ਭੂਖਨ ਰੁਚਿਰ ਸੁਵਾਰੀ।
ਪਰਿਪਾ ਚਲੀ ਪ੍ਰਕਾਸ਼ ਛਬੀਲਾ। ਮੋਹਤਿ ਜਜੋਂ ਬੜਵਾਨਲ ਕੀਲਾ॥ ੩੯ ॥
ਕੀਰਤਿ ਰਾਂਕਾ ਬਨੀ ਸੁਹਾਤੀ। ਉਡਗਨ ਭੂਖਨ ਸਹਤ ਬਰਾਤੀ।
ਬਚਨ ਅਮੀ ਅਹਿਲਾਦ ਮੁਕੰਦਾ। ਅਸ ਸ਼੍ਰੀ ਨਾਨਕ ਪੂਰਨ ਚੰਦਾ॥ ੪੦ ॥
ਤਿਸਹਿ ਬਿਲੋਕਨ ਹੇਤ ਉਮੰਗਾ। ਆਵਤਿ ਨਰ ਜਨ ਉਠੇ ਤਰੰਗਾ।
ਨਗਰ ਕੋਟ ਬੇਲਾ ਤਜਿ ਤੂਰਨ। ਫੈਲਜੋ ਜਲ ਜਜੋਂ ਵਹਿਰ ਸੰਪੂਰਨ॥ ੪੧ ॥

ਦੇਖਿ ਦੇਖਿ ਪਰਮੋਦ ਨ ਥੋਰਾ। ਸਭਹਿ ਬਿਲੋਚਨ ਕੀਨ ਚਕੋਰਾ।
ਚਿਰੀਕਾਲ ਬਿਛੁਰੇ ਸੁਖ ਰਾਸਾ। ਜਿਨ ਕੋ ਮਿਲਨੇ ਕੀ ਬਹੁ ਪਜਾਸਾ॥ ੪੨॥
[ਨਾਃ ਪ੍ਰ ਪੁ ਧਿ ੨੭

ਆਨੰਦਪੁਰਿ—ਆਈ ਨਵੋਂ ਨਿੱਧਿ ਸਭ ਕਾਰਜ ਕੋ ਕਰੈਂ ਸਿੱਧ ਰਿੱਧਿ ਭਈ ਘਰ ਘਰ ਕਮੀ ਹੈ ਨ ਕਾਹਿ ਕੀ। ਬਸੈਂ ਬੁੱਧਿਮਾਨ ਗੁਨ ਸੰਗ੍ਰਹ ਕੀ ਚਾਹ ਜਾਨਿ, ਸੁਨਿ ਸੁਨਿ ਕਾਨ ਆਨਿ ਆਨਿ ਚਿਤ ਤਾਹਿਕੀ। ਨਏ ਨਿਤ ਮੰਗਲ ਉਮੰਗ ਸੰਗ ਨਾਰੀ ਨਰ ਰੰਗ ਰੰਗ ਕੌਤਕ ਬਿਲੰਦ ਉਤਸਾਹਿ ਕੀ। ਅਧਿਕ ਅਨੰਦ ਪੁਰ ਭਯੋ ਹੈ ਅਨੰਦ ਪੁਰ ਸ਼੍ਰੀ ਗੁਬਿੰਦ ਸਿੰਘ ਜੀ ਬਸਾਯੋ ਬਿੰਦ ਚਾਹਿਕੀ॥ ੮॥

ਸਵੈਯਾ—ਛੀਰ ਅਨੇਕ ਘਨੀ ਪੁਰਿ ਆਨਦ ਆਨਿ ਦੁਕਾਨ ਕਰੇ ਬਿਵਹਾਰਾ।
ਅੰਬਰ ਲੇ ਪਸ਼ਮੰਬਰ ਕੋ ਗਿਨਿ ਬਿੰਦ ਪਟੰਬਰ ਕੇਰ ਅੰਬਾਰਾ।
ਬੈਠਿ ਸਰਾਫ ਸੁ ਥਾਤਨ ਲੈ ਰਜਤੰ ਗਨ ਕੰਚਨ ਕੀਨ ਬਪਾਰਾ।
ਭੂਖਨ ਬਿੰਦ ਧਰੇ ਤਨ ਮੈਂ ਪਹਿਰੇ ਬਰ ਚੀਰ ਬਸਜੇ ਪੁਰਿ ਸਾਰਾ॥ ੪॥
[ਭੁਤ ੨ ਅੰਸੁ ੩੯

ਫਿਰ ਚਮਕੌਰ ਤੇ ਅਨੰਦ ਪੁਰ ਦੇ ਅਲੰਕਾਰਕ ਦਰਸ਼ਨ ਦੇਖੋ ਪਿੱਛੇ ਇਸੇ ਪੁਸਤਕ ਵਿਚ '੪. ਅਲੰਕਾਰ' ਦਾ ਉਤਪ੍ਰੇਖਾ ਅਲੰਕਾਰ ਅਤੇ '੫. ਵਿਸ਼ੇਸ਼ ਚਮਤਕਾਰ' ਦਾ ੯ ਅੰਕ।

੯ ਸਤੋਤ੍ਰ।

ਸਤੋਤ੍ਰ ਰਚਨਾ ਸ਼ਰਧਾ ਭਾਵ ਤੋਂ ਵਿਹੂਨ ਹਿਰਦੇ ਲਈ ਕਠਨ ਕੰਮ ਹੈ। ਜੇ ਕੋਈ ਰਚੇ ਤਾਂ ਰਸ ਹੀਨ ਹੁੰਦਾ ਹੈ ਤੇ ਧੂੜ ਧੂੜ ਉਡਦੀ ਦਾ ਆਭਾਸ ਪੈਂਦਾ ਹੈ। ਪਰ ਕਵੀ ਜੀ ਦੇ ਰਚੇ ਸਤੋਤ੍ਰ ਪੜ੍ਹੋ ਕੋਸੇ ਕਵਿਤਾ ਵਿਚ ਸੁੰਦਰ ਤੇ ਰਸ ਵਿਚ ਰਸਦਾਇਕ ਠੰਢੇ ਠੰਢੇ ਤੇ ਸੁਹਾਵਣੇ ਹਨ।

ਦੇਵਤਿਆਂ ਦੀ ਜ਼ਬਾਨੀ ਸ਼੍ਰੀ ਗੁਰ ਨਾਨਕ ਦੇਵ ਜੀ ਦਾ ਸਤੋਤ੍ਰ ਆਪ ਐਉਂ ਅੰਕਿਤ ਕਰਦੇ ਹਨ:—

ਨਰਾਜ ਛੰਦ—ਨਮਸਤ ਆਦਿ ਰੂਪਨੰ ਸਮਸਤ ਮੈਂ ਬਿਰਾਜ ਹੀ। ਮਯੰਕ ਮਾਂਹਿ ਕ੍ਰਾਂਤਿ ਮਾਰਤੰਡ ਦੀਪ ਛਾਜ ਹੀ। ਸਪੰਦ ਮੈਂ ਪ੍ਰਭੰਜਨੰ ਜਲੰ ਦ੍ਵੈਂਤ ਰੂਪ ਹੋ। ਅਕਾਸ਼ ਮੈਂ ਵਿਕਾਸ਼ ਭੂੰ ਧਰਾ ਧ੍ਰਿਤੀ ਅਨੂਪ ਹੋ॥ ੩੬॥ ਸੁ ਤੇਜ ਮੈਂ ਹੁਤਾਸਨੰ ਸਮੁੰਦ੍ ਮੈਂ ਗੰਭੀਰਤਾ। ਸੰਤੋਖ ਬਿੱਪ੍ ਬਿੰਦ ਜੇ ਛੱਤ੍ਰੀਨ ਬੀਚ ਬੀਰਤਾ। ਮਝਾਰ ਬੈਸ਼ ਬਾਨਜੰ, ਸੁ ਸੇਵ ਸ਼ੂਦ੍ਰਵਾਨਯੰ। ਭਿਖਾਰਿ ਮਾਂਹਿ ਜਾਚਨੰ, ਦਤਾਰ ਮਾਂਹਿ ਦਾਨਯੰ॥ ੩੭॥ ਨਰੇਸ਼ ਮਹਿੰ ਨਰੇਸ਼ਤਾ ਸੁ ਰੰਕ ਮਾਂਹਿ ਰੰਕਤਾ। ਸਥਾਵਰੇ ਸਥਿਰਤਤਾ ਚਰੀ ਬਿਖੇ ਚਰੰਤਤਾ। ਕ੍ਰਿਪਾਲ ਮੈਂ ਦਯਾ ਸਰੂਪ ਕ੍ਰੂਰ ਮੈਂ ਸੁ ਕ੍ਰੂਰਤਾ। ਕਿ ਊਨ ਮਾਂਹਿ ਊਨਤਾ ਸਪੂਰਨੰ ਸਪੂਰਤਾ॥ ੩੮॥ ਸਮੂਹ ਮੈਂ ਸਮੂਹ ਰੂਪ ਬੀਜ ਬੀਚ ਬੀਜਤਾ। ਸਰੋਸ ਮਾਂਹਿ ਰੋਸਤਾ ਪ੍ਰਸੀਜ ਮੈਂ ਪ੍ਰਸੀਜਤਾ। ਤਪੀ ਬਿਖੇ ਤਪੰਤਤਾ ਪ੍ਰਕਾਸ਼ ਮੈਂ ਪ੍ਰਕਾਸ਼ਤਾ। ਜਿ ਤੱਤ ਗਜਾਤ ਮਾਨਵੈ ਸੁ ਤਾਂਹਿ ਐਸ ਭਾਸਤਾ॥ ੩੯॥ ਪ੍ਰਭੂ ਸਮਸਤ ਲੋਕ ਕੇ

ਸਮਸਤ ਕੇਰ ਕਾਰਣੰ। ਸਮਸਤ ਕੋ ਸੰਮ੍ਹਾਰਿ ਕੇ ਕਰੈਤਿ ਪ੍ਰੱਤਿਪਾਰਣੰ। ਸਮਸਤ ਕੇ ਸਿੰਘਾਰਕੰ ਸਮਾਨ ਕੋਇ ਔਰ ਨਾ। ਜਹਾਂ ਤਹਾਂ ਬਿਰਾਜਤੇ ਕਹੂੰਕ ਊਣ ਠੌਰ ਨਾ ॥ ੪੦॥ ਸਮਸਤ ਬੀਚ ਤੂੰ ਬਸੈਂ ਸਮਸਤ ਮਾਂਹਿ ਤੋਹਿ ਹੈ। ਮਿਲੇ ਨਿਰਾਲਮਾ ਰਹੈਂ, ਅਲੋਪ ਹੈਂ, ਅਮੋਹ ਹੈਂ। ਅਨਾਦਿ ਤੂੰ, ਅਜਾਦਿ ਤੂੰ, ਸਕੈਵਲੰ, ਅਕਾਰਣੰ। ਅਸੰਗ ਹੋ, ਅਭੰਗ ਹੋ, ਅਨੰਗ ਦੋਖ ਹਾਰਣੰ ॥ ੪੧ ॥ ਅਨੰਤ ਸ੍ਰੀ ਮਹੰਤ ਸਰਬ ਕੰਤ ਮੋਹ ਭੰਜਨੰ। ਅਧਾਰ ਲੋਕ ਚਉਦਹੂੰ ਅਪਾਰ ਰੂਪ ਰੰਜਨੰ। ਨਿਰੰਜਨੰ, ਅਗੰਜਨੰ ਅਸ੍ਰਿਜਨੰ ਸੁਜਾਨਿਯੰ। ਸਦੀਵ ਨੇਤਿ ਨੇਤਿ ਭੂਤ ਭੇਦਿਯੰ ਬਖਾਨਯੰ ॥੪੨॥ ਗੁਰੂ ਸਰੂਪ ਧਾਰਿ ਸੱਤਿਨਾਮ ਕੋਪਦੇਸਿਯੰ। ਪਖੰਡ ਕੋ ਨਿਕੰਦਿ ਕੇ ਨ ਮਾਨ ਛੋਰਿ ਲੇਸਿਯੰ। ਗੁਬਿੰਦ, ਹੀਨ ਦੁੰਦ ਕੇ, ਮੁਕੰਦ ਸਰਬ ਬੰਦ ਜੂ। ਨਮਸਤਯੰ ਨਮਸਤਯੰ ਨਮਸਤਯੰ ਅਨੰਦ ਜੂ ॥ ੪੩ ॥ ਛਪਯ ॥ ਭਾਉ ਭਗਤਿ ਬਿਸਤਾਰਿ ਗੁਰੂ ਸਿੱਖੀ ਜਗ ਕੀਨੀ। ਪੂਰਬ ਸਾਧਨ ਮੁਕਤਿ ਕਰਤਿ ਔਰੈ ਬਿਧਿ ਚੀਨੀ। ਤਿਨ ਤੇ ਤੁਮਹਿ ਸੁਖੈਨ ਕੀਨ ਇਹੁ ਰੀਤਿ ਨਵੀਨੀ ॥ ਗਾਡੀ ਰਾਹੁ ਚਲਾਇ ਨਰਨ ਕੋ ਸ਼ੁਭ ਮਤ ਦੀਨੀ। ਪ੍ਰਭੁ ਨਮਹਿ ਨਮਹਿ ਪੁਨ ਪੁਨ ਨਮਹਿ ਚਰਨ ਸ਼ਰਨ ਤਾਰਨ ਤਰਨ। ਦੁਖ ਦਰਨ, ਕਰਨ ਸੁਖ, ਹਰਨ ਅਘ, ਸ੍ਰੀ ਨਾਨਕ ਕਾਰਨ ਕਰਨ ॥ ੪੪ ॥

[ਨਾਃ ਪ੍ਰ ਉਃ ਧਿਃ ਪਪ

ਸ਼੍ਰੀ ਗੁਰੂ ਅਮਰ ਦੇਵ ਜੀ ਦੇ ਹਜ਼ੂਰ ਆਪ ਨੇ ਇਕ ਛੋਟਾ ਜਿਹਾ ਸਤੋਤ੍ਰ ਹਾਜ਼ਰ ਕੀਤਾ ਹੈ:—

ਤ੍ਰਿਭੰਗੀ ਛੰਦ ॥ ਕਲਜੁਗ ਨਰ ਤਾਰਨ ਲਖਿ ਇਹ ਕਾਰਨ ਤਨ ਕੋ ਧਾਰਨ ਕੀਨ ਪ੍ਰਭੂ !
ਸਿਖਜਨਿ ਹਿਤਕਾਰੀ ਜਮ ਭੈ ਹਾਰੀ ਭਗਤਿ ਬਿਥਾਰੀ ਆਪ ਬਿਭੂ !
ਦਾਸਨ ਸੁਖਦਾਤਾ ਪੁਰਖ ਬਿਧਾਤਾ ਅਨ ਭੈ ਰਾਤਾ ਰੂਪ ਬਿਰੇ।
ਜੈ ਜੈ ਗੁਰੁ ਦੇਵਾ ਅਲਖ ਅਭੇਵਾ ਸੁਰ ਨਰ ਸੇਵਾ ਦੇਵ ਹਰੇ ॥ ੨੬ ॥
ਕਲਿ ਕਲੁਖ ਨਿਕੰਦਨ ਜਗ ਗੁਰ ਬੰਦਨ ਤਾਰਹੁ ਮੰਦਨ ਕਰਿ ਕਰੁਨਾ।
ਸਭਿਹਿਨਿ ਕੇ ਸ੍ਵਾਮੀ ਅੰਤਰਜਾਮੀ ਨਿਤਿ ਨਿਸ਼ਕਾਮੀ ਦੁਖਦਰਨਾ।
ਉਰ ਇੱਛਾ ਪੂਰਨ ਸ਼ਤ੍ਰੂਨਿ ਚੂਰਨ ਦਾਸਨਿ ਤ੍ਰੁਰਨ ਦੇ ਸ਼ਰਨਾ।
ਜੈ ਜੈ ਗੁਰ ਅਮਰੰ, ਪਤਿ ਸਭਿ ਅਮਰੰ, ਸਦ ਅਜ ਅਮਰੰ ਹਮ ਪਰਨਾ ॥੨੭ ॥

[ਰਾਸ ੧ ਅੰਸੂ ੩੬

ਪੁਨਾ:—ਭੁਜੰਗ ਛੰਦ—ਨਮੋਦੀਨ ਦਜਾਲੰ,ਨ ਆਦੰਨਅੰਤੰ।ਅਗਾਧੰ,ਅਬਾਧੰ,ਰਚੇਸਰਬ ਜੰਤੰ।
ਤੁਹੀ ਲੋਕ ਚੌਦਾ ਰਚੇ ਧਾਰਿ ਲੀਲਾ। ਪ੍ਰਵੇਸ਼ਜੇ ਸਬੈ ਮੈਂ,ਅਲੋਪੰ,ਸੁ ਮੀਲਾ॥੧੫॥
ਮਹਾਂ ਬੀਜ ਬੀਜੈ ਬਿਥਾਰੈ ਬਿਥਾਰਾ। ਤੁਹੀ ਏਕ ਮੂਲੰ ਜਗੰ ਸਾਖ ਸਾਰਾ।
ਉਪਾਵੈਂ ਤੁਹੀ, ਫੇਰ ਪਾਲੈਂ ਸੰਘਾਰੈਂ। ਸੰਕੋਚੈਂ ਸਬੈ ਦ੍ਰਿਸਜਮਾਨੰ ਪਸਾਰੈ ॥ ੧੬ ॥
ਲਖੈ ਨਾਂਹਿ ਕੋਈ ਅਕਾਰੰ ਕਿਤੋ ਹੈ। ਤੁਹੀ ਆਪ ਜਾਨੈਂ ਗਤੀ ਮੈਂ ਜਿਤੋ ਹੈਂ।
ਰਚੇ ਪੰਚ ਭੂਤੰ ਰਿਦੀਕੀ ਜਿ ਸਾਰੀ। ਕਰੀ ਖਾਨ ਚਾਰੀ ਅਨੇਕੈ ਪ੍ਰਕਾਰੀ ॥੧੭॥
ਕ੍ਰਿਪਾ ਧਾਰਿ ਜਾਂਕੋ ਕਰੋ ਦਾਨ ਨਾਮੰ। ਰਟੈ ਨੀਤਿ ਸੋਈ ਪਰੈ ਤੋਹਿ ਸਾਮੰ।
ਤਜੈ ਦੇਹਿ ਹੈਤਾ ਲਖੈ ਸੋ ਨਿਰਾਲਾ। ਲਗੇ ਮੀਠ ਭਾਣਾ ਰਹੈਤੋ ਸੁਖਾਲਾ ॥ ੧੮॥
ਲਖੈ ਮੀਤ ਓਹੀ, ਮਰੈਂ ਕਾਜ ਸਾਰੈ। ਅਨੇਕਾਨ ਮੈਂ ਏਕ ਤੋਹੀ ਨਿਹਾਰੈ

ਤੁਹੀ ਦੀਨ ਬੰਧੁ ਦਯਾ ਸਿੰਧੁ ਸ੍ਵਾਮੀ। ਉਧਾਰੋਂ ਲਖੋਂ ਦਾਸ ਪ੍ਰੇਮੀ ਅਕਾਮੀ ॥੧੯॥
ਮਹਾਂਰਾਜ ਰਾਜਾ ਪ੍ਰਤਾਪੰ ਬਿਰਾਜੇ। ਤੁਹੀ ਸਰਬ ਕੇ ਸੀਸ ਪੈ ਏਕ ਛਾਜੈਂ।
ਘਨਾਨੰਦ ਗਜਾਨੰ ਮਨਿੰਦੇ ਨ ਕੋਈ। ਕਲੀ ਦੇਹਿ ਧਰਜੋ ਕਲਾ ਸਰਬ ਗੋਈ ॥੨੦॥
ਗੁਰੂ ਰੂਪ ਹੋਏ ਤ੍ਰਿਤੀ ਥਾਨ ਸੋਹੈਂ। ਅਸੰਖੇ ਉਧਾਰੇ ਬਨੇ ਦਾਸ ਜੋ ਹੈਂ।
ਨਈ ਰੀਤਿ ਸਿੱਖੀ ਬਿਥਾਰੀ ਉਦਾਰੀ। ਲਈ ਧਾਰਿ ਜਾਂਹੀ ਭਏ ਦੁੱਖਜ ਪਾਰੀ ॥੨੧॥
ਸਦਾ ਜੈ ਸਦਾ ਜੈ ਸਦਾ ਜੈ ਗੁਸਾਈਂ। ਮਯਾ ਕੀਨ ਮੋਪੈ ਸੁ ਲੀਨੋ ਬਚਾਈ।
ਗੁਬਿੰਦੇ, ਮੁਕੰਦੇ, ਅਨੰਦੇ, ਅਨੂਪੇ। ਨਮਸਤੰ ਨਮਸਤੰ ਸਮਸਤੰ ਸਰੂਪੇ ॥ ੨੨ ॥

[ਰਾਸ ੧ ਅੰਸੂ ੫੭

ਇਸ ਤਰ੍ਹਾਂ ਸ਼੍ਰੀ ਗੁਰ ਨਾਨਕ ਪ੍ਰਕਾਸ਼ ਵਿਚ ਉਤ੍ਰਾਰਧ ਅਧਜਾਯ ੫੪ ਦੇ ਅੰਕ ੨੪ ਤੋਂ ੩੨ ਤੱਕ ਬ੍ਰਹਮਾ ਵਲੋਂ, ਫਿਰ ਉਤ੍ਰਾਰਧ ਅਧਜਾਯ ੫੧ ਅੰਕ ੩੪ ਤੋਂ ੪੨ ਵਿਚ ਸ਼੍ਰੀ ਪਾਵਨ ਲਹਿਣਾ ਜੀ ਵਲੋਂ ਤੇ ਅਧਜਾਯ ੫੭ ਅੰਕ ੪੮ ਤੋਂ ੫੬ ਵਿਚ ਬਾਬਾ ਬੁੱਢਾ ਜੀ ਵਲੋਂ ਸ਼੍ਰੀ ਗੁਰ ਨਾਨਕ ਦੇਵ ਜੀ ਦੇ ਹਜ਼ੂਰ ਬੜੇ ਵਚਿਤ੍ਰ ਅਸ਼ਟਕ ਸਤੋਤ੍ਰ ਕਵੀ ਜੀ ਨੇ ਦਿੱਤੇ ਹਨ। ਸ਼੍ਰੀ ਗੁਰ ਪ੍ਰਤਾਪ ਸੂਰਜ ਵਿਚ ਬੀ ਕਈ ਥਾਂ ਇਨ੍ਹਾਂ ਦੀ ਜੜਤਕਾਰੀ ਦ੍ਰਿਸ਼ਟੀ ਪੈ ਦੀ ਹੈ।

੧੦. ਸਮੱਸਜਾ ਪੂਰਤੀ।

ਕਵੀ ਹਰ ਸਮੇਂ ਕਵੀ ਸੰਮੇਲਨਾਂ ਵਿਚ ਯਾ ਉਂਵ ਆਪਣੇ ਆਪ ਯਾ ਫ਼ੁਰਮਾਇਸ਼ਾਂ ਪੈਣ ਪਰ ਸਮੱਸਜਾ ਪੂਰਤੀਆਂ ਕਰਦੇ ਆਏ ਹਨ। ਸ਼ਾਗਿਰਦਾਂ ਨੂੰ ਸਮੱਸਜਾ ਦੇਕੇ ਉਹਨਾਂ ਦੇ ਭਰੇ ਛੰਦਾਂ ਨੂੰ ਸੋਧਦੇ ਯਾ ਸੋਧਦਿਆਂ ਆਪ ਵੈਸੇ ਬਣਾਕੇ ਬੀ ਦਿਖਾਇਆ ਕਰਦੇ ਸਨ ਤੇ ਕਈ ਵੇਰ ਸਮੱਸਜਾ ਵਿਚ ਕਿਸੇ ਆਸ਼ੇ ਦੀ ਖ਼ਾਤਰ ਪਦ ਵਟਾ ਵੀ ਲਿਆ ਕਰਦੇ ਸਨ। ਸਮੱਸਜਾ ਦਾ ਭਾਵ ਇਹ ਹੈ ਕਿ ਇਕ ਤੁਕ ਕਿਸੇ ਕਵੀ ਦੀ ਰੱਖ ਦੇਈਦੀ ਹੈ ਤੇ ਉਸ ਦੇ ਵਜ਼ਨ ਪਰ ਅਰ ਉਸ ਕਿਸਮ ਦੇ ਖਿਆਲ ਦੀ ਲੈ ਵਿਚ ਦੂਸਰੇ ਕਵੀ ਛੰਦ ਰਚਦੇ ਹਨ। ਅਤੇ ਇਹ ਗਲ ਕਦੇ ਕਦਾਈਂ ਹੀ ਹੁੰਦੀ ਹੈ ਕਿ ਸਮੱਸਜਾ ਪੂਰਤੀ ਕਰਨੇ ਵਾਲਾ ਸਮੱਸਜਾ ਵਾਲੇ ਛੰਦ ਨਾਲੋਂ ਪ੍ਰਾਗੱਲਭ ਛੰਦ ਲਿਖ ਸਕੇ, ਪਰ ਕਵੀ ਸੰਤੋਖ ਸਿੰਘ ਜੀ ਦੇ ਜੀਵਨ ਵਿਚ ਐਸੇ ਵਾਕਿਆ ਹੋਏ ਹਨ।

ਭੂਖਣ ਨਾਮੇ ਇਕ ਕਵੀ ਔਰੰਗਜ਼ੇਬ ਦੇ ਸਮੇਂ ਹੋਏ ਹਨ। ਏਹ ਮਹਾਰਾਜਾ ਸੇਵਾ ਜੀ ਮਰਹਟੇ ਦੇ ਦਰਬਾਰੀ ਕਵੀ ਸਨ, ਜਿੱਥੋਂ ਇਨ੍ਹਾਂ ਨੂੰ ੫੨ ਲੱਖ ਰੁਪੱਯੇ ਮਿਲੇ ਦੱਸੀਦੇ ਹਨ। ਇਨ੍ਹਾਂ ਜੈਸਾ ਕਵਿਤਾਂ ਤੋਂ ਸੁਭਾਗ ਹੋਇਆ ਕਵੀ ਕੋਈ ਘੱਟ ਹੀ ਦਿੱਸੇਗਾ। ਇਨ੍ਹਾਂ ਦੇ ਰਚੇ ਇਕ ਛੰਦ ਦੀ ਇਕ ਸਮੱਸਜਾ ਪੂਰਤੀ ਦਾ ਅਵਸਰ ਕਵੀ ਜੀ ਨੂੰ ਬਣਿਆ। ਉਹ ਸਮੱਸਜਾ ਇਹ ਸੀ:—

ਤੇਜ ਤਮ ਅੰਸ ਪਰ, ਕਾਨ ਜਿਮ ਕੰਸ ਪਰ
ਤਜੋਂ ਮਲੇਛ ਬੰਸ ਪਰ ਸ਼ੇਰ ਸ਼ਿਵਰਾਜ ਹੈ*।

*ਸਮੱਸਜਾ ਦੇ ਅਖੀਰਲੇ ਪਦ ਕਵੀ ਜੀ ਨੇ ਬਦਲੇ ਹਨ, ਕਿਉਂਕਿ ਉਹਨਾਂ ਨੇ 'ਸ਼ਿਵਰਾਜ' ਅਖੀਰ ਨਹੀਂ ਬੰਨ੍ਹਣਾ ਸੀ, ਉਨ੍ਹਾਂ ਨੇ ਤਾਂ ਆਪਣੇ ਆਦਰਸ਼ ਦਾ ਨਾਮ, 'ਸ਼੍ਰੀ ਗੁਰੂ ਗੁਬਿੰਦ ਸਿੰਘ' ਬੋਚੇ ਲਿਆਉਣਾ ਸੀ।

ਕਵੀ ਜੀ ਨੇ ਇਸ ਸਮੱਸਜਾ ਪਰ ਇਹ ਛੰਦ ਰਚਿਆ:–

ਰਾਮ ਛੱਤ੍ਰ ਬੰਧ ਪਰਿ, ਰਾਮ ਦਸਕੰਧ ਪਰਿ, ਰਾਮ ਜਰਾਸੰਧ ਪਰਿ, ਤ੍ਰੈ ਜਜੌਂ ਨਰਸਿੰਘ ਹੈਂ।
ਰੁੱਦ੍ਰ ਜਿਮਿ ਮਾਰ ਪਰਿ, ਖੈਨਤੇਜ ਮਾਰ ਪਰਿ, ਪੌਨ ਦੀਪ ਮਾਰ ਪਰਿ, ਮਾਰ ਪਰ ਸਿੰਘ ਹੈ।
ਸੂਰ ਤਮ ਬ੍ਰਿੰਦ ਪਰਿ, ਸੂਰ ਰਨ ਦ੍ਵੰਦ ਪਰਿ, ਸੂਰ ਦਿਤੀ ਨੰਦ ਪਰਿ, ਦੂਜੇ ਨਰਸਿੰਘ ਹੈ।
ਕਾਲ ਸਰਵੰਸ ਪਰਿ,ਦਾਵਾ ਬਨਬੰਸ ਪਰਿ,ਤਜੌਂ ਮਲੇਛਬੰਸ ਪਰਿ,ਸ੍ਰੀ ਗੁਰਬਿੰਦਸਿੰਘ ਹੈਂ*॥੨੮॥

[ਰਤ ਪ ਅੰ: ਪਤ੍ਰ

ਛੇਕੜਲੀ ਤੁਕ ਵਿਚ ਕਵੀ ਜੀ ਨੇ ਸਮੱਸਜਾ ਦੇ ਪਦ 'ਬੰਸ' ਦੇ ਵਜ਼ਨ ਕੈਸੇ ਮਿਲਾਏ ਹਨ, ਛੰਦ ਦੀ ਗੋਂਦ ਕੈਸੀ ਬੀੜਵੀਂ ਗਈ ਹੈ ਤੇ ਖਿਆਲ ਦੀ ਲੜੀ ਪੋਤ੍ਰਵੀਂ ਤੋਂ ਛੁੱਟ ਹਰ ਸਤਰ ਵਿਚ ਯਮਕ ਕੈਸੀ ਭਰੀ ਹੈ!

ਇਹ ਛੰਦ ਕ੍ਰੁਖਣ ਦੇ ਛੰਦ ਕੋਲੋਂ ਵਧੀਆ ਹੈ। ਇਸ ਖਿਆਲ ਤੋਂ ਕਿ ਪਾਠਕ ਆਪ ਦੇਖ ਸਕਣ ਕਿ ਕਵੀ ਜੀ ਸਮੱਸਜਾ ਪੂਰਨ ਕਰਕੇ ਸਮੱਸਜਾ ਕਰਤਾ ਤੋਂ ਵਧੇਰੇ ਪ੍ਰਬੀਨ ਹਨ ਅਸੀਂ ਹੇਠਾਂ ਕ੍ਰੁਖਣ ਜੀ ਦਾ ਸਾਰਾ ਛੰਦ ਦੇਂਦੇ ਹਾਂ:–

ਇੰਦ੍ਰ ਜਿਮਿ ਜੰਭ ਪਰ, ਬਾੜਵ ਸੁਅੰਭ ਪਰ, ਰਾਵਨ ਸਦੰਭ ਪਰ, ਰਘੁਕੁਲ ਰਾਜ ਹੈ।
ਪੌਨ ਬਾਰਿ ਬਾਹ ਪਰ, ਸੰਭੁ ਰਤਿਨਾਹ ਪਰ, ਜਜੌਂ ਸਹੰਸ ਬਾਹੁ ਪਰ ਰਾਮ ਦ੍ਵਿਜ ਰਾਜ ਹੈ।
ਦਾਵਾ ਦ੍ਰੁਮ ਦੰਡ ਪਰ, ਚੀਤਾ ਮ੍ਰਿਗ ਝੁੰਡ ਪਰ, ਕ੍ਰੁਖਨ ਵਿਤੁੰਡ ਪਰ ਜੈਸੇ ਮ੍ਰਿਗਰਾਜ ਹੈ।
ਤੇਜ ਤਮ ਅੰਸ ਪਰ,ਕਾਨ੍ਹ ਜਿਮਿ ਕੰਸ ਪਰ,ਤਜੌਂ ਮਲੇਛ ਵੰਸ ਪਰ ਸ਼ੇਰ ਸ਼ਿਵਰਾਜ ਹੈ।

ਫਿਰ ਕਵੀ ਜੀ ਨੇ ਇਸੇ ਚਾਲ ਦਾ ਇਕਹੋਰ ਛੰਦ ਰਚਿਆ ਉਸ ਵਿਚਸਮੱਸਜਾ ਦੇ ਮਗਰ ਨਹੀਂ ਗਏ ਪਰ ਤਰਜ਼ ਇਸੇ ਛੰਦ ਦੀ ਲਈ ਹੈ ਜਿਸ ਦੀ ਸੁੰਦਰਤਾ ਦੋਹਾਂ ਤੋਂ ਵੱਧ ਗਈ ਹੈ, ਉਹ ਛੰਦ ਇਹ ਹੈ:–

ਬਾਨ ਜਿਮ ਲੱਛ ਪਰ, ਬੀਰ ਭੱਦ੍ਰ ਦੱਛ ਪਰ, ਨਦੀ ਮੱਧ ਮੱਛ ਪਰ ਦਾਸ ਜਾਲ ਪਾਨ ਹੈ।
ਸ਼ੇਰ ਜਿਮ ਭੁੱਛ ਪਰ, ਬਾਜ ਜਿਮ ਪੱਛ ਪਰ, ਚੰਡਿ ਬਿੜਾਲੇਛ ਪਰ ਕੀਨ ਦ੍ਰੁਤਿਹਾਨ ਹੈ।
ਰਾਮ ਛਿਤਪਾਲ ਪਰ, ਰਾਮ ਸੁਰਸਾਲ ਪਰ, ਰਾਮ ਮਘਪਾਲ ਪਰ ਜੈਸੇ ਸਾਵਧਾਨ ਹੈ।
ਸ਼ੱਕ੍ਰ ਜਿਮ ਕੋਹ ਪਰ, ਚੱਕ੍ਰ ਹਰਿਦ੍ਰੋਹ ਪਰ, ਗੁਰੂ ਸਿਖ ਮੋਹ ਪਰ ਤੈਸੇ ਬਲਵਾਨ ਹੈ* ॥ ੧ ॥

[ਨਾ: ਪ੍ਰ: ਪ੍ਰ: ਥਿ: ੯

ਇਸੇ ਤਰਜ਼ ਪਰ ਕਵੀ ਜੀ ਦੇ ਵੱਡੇ ਪੁੱਤ੍ਰ ਅਜੈ ਸਿੰਘ ਜੀ ਨੇ ਬੀ ਜ਼ੋਰ ਅਜ਼ਮਾਈ ਕੀਤੀ ਹੈ, ਦੇਖੋ ਪਿਛੇ ਇਸੇ ਪੋਥੀ ਦਾ ਸਫਾ ੧੭੪।

ਫਿਰ ਆਪ ਜੀ ਨੇ ਭਾਈ ਗੁਰਦਾਸ ਜੀ ਦੀ ਸਮੱਸਜਾ ਲੈਕੇ ਬੀ ਸਮੱਸਜਾ ਪੂਰਤੀ ਕੀਤੀ ਹੈ, ਯਥਾ:–"ਜ਼ਾਹਰ ਪੀਰ ਜਗਤ ਗੁਰ ਬਾਬਾ।" [ਵਾ: ੨੪ ਪੌ: ੬–੪

ਸੇਤ ਰਚਜੋ ਜਗ ਸਾਗਰ ਕੋ ਸਭਿ ਖੰਡ ਪਖੰਡਨ ਸ਼ੋਰ ਸ਼ਰਾਬਾ।
ਕੀਰਤਿ ਗਾਇ ਸੁਨੈ ਪ੍ਰਭੁ ਕੀ ਤਨ ਪੈ ਤਜਿਜੇ ਲਖਿ ਰੰਗ ਸ਼ਹਾਬਾ।

---

* ਏਹ ਦੋਵੇਂ ਛੰਦ ਅਤੇ ਇਸੇ ਪੋਥੀ ਦੇ ਸਫਾ ੧੬੭ ਉਪਰ ਦਾ 'ਦਜੋਤ ਕਰ ਚੰਡ ਮਹਿੰ' ਵਾਲਾ ਕਬਿਤ (ਜੋ ਨਾ: ਪ੍ਰ: ਪ੍ਰ: ਥਿਆ ੭ ਵਿਚੋਂ ਹੈ), ਤ੍ਰੈਏ ਬੁੜੀਆ ਨਿਵਾਸ ਦੇ ਦਿਨਾਂ ਵਿਚ ਰਚੇ ਗਏ ਸੇ।

ਰੰਕ ਧਨੀ ਦੁਖ ਪਾਰ ਪਰੈ ਅਵਿਲੋਕਤਿ ਹੀ ਨਿਜ ਰੂਪ ਅਜਾਬਾ।
ਦੇਵਨ ਦੇਵ ਸਦਾ ਪਦ ਸੇਵਰੁ ਜ਼ਾਹਰ ਪੀਰ ਗੁਰੂ ਜਗ ਬਾਬਾ ॥ ੨ ॥

ਉਪ੍ਰੋਕਤ ਸਮੱਸਯਾ ਦਾ ਹੀ ਤੁਕਾਂਤ ਬਦਲ ਕੇ ਆਪ ਨੇ ਇਕ ਹੋਰ ਛੰਦ ਰਚਿਆ ਹੈ:—

ਮਤਿਮੰਦ ਭਏ ਕਲ ਮੈਂ ਨਰ ਰੰਕ ਦਯੋ ਹਰਿ ਨਾਮ ਤਿਨ੍ਹੈਂ ਮਨ ਮਾਣਕ।
ਤਨ ਮਾਨ ਤਜੇ ਸਿਮਰੇ ਜਿ ਸਦਾ ਪ੍ਰਗਟੇ ਘਟ ਅੰਤਰ ਗਯਾਨ ਅਚਾਨਕ।
ਲਖਿ ਕੂਰ ਪਦਾਰਥ ਕੇ ਤਜਿ ਸ੍ਵਾਰਥ ਭੇ ਪਰਮਾਤਬ ਮੈਂ ਦੁਖ ਹਾਨਕ।
ਗੁਨ ਬ੍ਰਿੰਦ ਗਹੀਰ ਸਰੀਰ ਧਰਯੋ ਬਰ ਜ਼ਾਹਰ ਪੀਰ ਗੁਰੂ ਜਗ ਨਾਨਕ ॥ ੩ ॥

[ਨਾ: ਪ੍ਰ ਉ: ਥਿ: ੧

੧੧. ਆਮ ਵਾਕਫ਼ੀਅਤਿ।

ਕਵੀ ਜੀ ਦੀ ਆਮ ਵਾਕਫੀ ਬੀ ਕਦਰ ਯੋਗ ਹੈ। ਸ਼ਸਤ੍ਰਾਂ ਬਾਬਤ, ਜੁੱਧ ਬਾਬਤ, ਘੋੜਿਆਂ ਸੰਬੰਧੀ, ਰਾਜ ਗ੍ਰਹਿ, ਨੀਤੀ, ਹਰ ਵਿਸ਼ੇ ਵਲ, ਹਰ ਪਹਿਲੂ ਪਰ ਪੂਰੀ ਜਾਣ ਪਛਾਣ ਰੱਖਦੇ ਹਨ। ਪੇਸ਼ਿਆਂ, ਕਮਾਮਾਂ ਵਿਚ ਬੀ ਸਭ ਗੱਲਾਂ ਦਾ ਪਤਾ ਹੈ। ਇਕ ਹਾਸੇ ਦੀ ਗਲ ਹੈ ਕਿ ਹਰ ਇਕ ਆਦਮੀ ਨੂੰ ਪਤਾ ਨਹੀਂ ਹੈ ਕਿ ਸਾਬੁਣਚਾਰ ਸਾਬਣ ਬਣਾਕੇ ਉਸ ਦੇ ਗਾਚੇ ਕਾਹਦੇ ਨਾਲ ਕੱਟਦਾ ਹੈ, ਸਾਬੁਣਗਰ ਹੀ ਜਾਣਦੇ ਹਨ। ਪਰ ਕਵੀ ਜੀ ਨੂੰ ਪਤਾ ਹੈ ਕਿ ਸਾਬਣ ਤਾਰ ਨਾਲ ਕੱਟੀਦਾ ਹੈ ਤੇ ਦ੍ਰਿਸ਼ਟਾਂਤ ਵਜੋਂ ਜਦ ਵਰਤਣਗੇ ਤਾਂ ਕਦੇ ਗ਼ਲਤੀ ਨਾਲ ਨਾਂ ਕਹਿ ਜਾਣਗੇ ਕਿ ਸਾਬੁਣਗਰ ਦੇ ਛੁਰੀ ਨਾਲ ਸਾਬੁਣ ਕੱਟਣ ਵਾਂਙੂ। ਇਸੇ ਤਰ੍ਹਾਂ ਪਰ ਕਵੀ ਜੀ ਦੀ ਹਰ ਗਲ ਵਿਚ, ਚਾਹੇ ਵਡੀ ਹੈ ਚਾਹੇ ਨਿੱਕੀ, ਜਿਸ ਨੂੰ ਕਿਸੇ ਤਰ੍ਹਾਂ ਆਪ ਨੇ ਛੁਹਿਆ ਹੈ, ਪੂਰਨ ਵਾਕਫੀ ਦੀ ਝਲਕ ਦਿੱਸ ਪੈਂਦੀ ਹੈ। ਹੇਠਾਂ ਕੁਛ ਨਮੂਨੇ ਦਿਖਾਲਦੇ ਹਾਂ:—

ੳ. ਜੁੱਧ ਵਿਦਯਾ—

ਦੋਹਰਾ—ਉਤਮ ਮੱਧਮ ਅਧਮ ਹੈਂ ਜੋਧਾ ਤੀਨ ਪ੍ਰਕਾਰ।
ਅੰਙਜਾਸੇਂ ਸ਼ਸਤ੍ਰਨ ਹਤਨ ਨਿਤ ਪ੍ਰਤਿ ਬਾਰੰਬਾਰ ॥ ੨੬ ॥

ਟਿਕੇ ਜੰਗ ਲਰਤਾ ਰਹੈ ਬਾਮ ਦਾਹਨੇ ਹੋਇ। ਸਨਮੁਖ ਹਤੇ ਕਿ ਹੈਲ ਮੈਂ ਸ਼ਤ੍ਰੂ ਬਿਨਾਸੈ ਜੋਇ॥੨੭॥ਟਿਕੇ ਜੰਗ ਮਹਿੰ ਅੱਗ੍ਰ ਵਧਿ ਮਾਰਹਿ ਰਿਪੁ ਕੋ ਧਾਇ। ਮੱਧਮ ਜੋਧਾ ਜਾਨੀਏ ਪਰ ਦਲ ਦਏ ਚਲਾਇ ॥੨੮॥ ਭਾਜਜੋ ਪਰ ਦਲ ਦੇਖਿਕੈ ਦੇ ਪ੍ਰਿਤ ਸਭਿਨਿ ਹਟਾਇ। ਫਿਰੇ ਆਪ ਰਿਪੁ ਸਮੁਖ ਹਤਿ ਉੱਤਮ ਲਖਹੁ ਸੁਭਾਇ ॥ ੨੯ ॥ ਦਲ ਪਲਾਇ ਧਰਿ ਤ੍ਰਾਸ ਕੋ ਟਿਕਹਿ ਨ ਪਾਇ ਜਮਾਇ। ਦੁਸ਼ਤਰ ਤਿਨਹੁ ਬਹੋਰਨਾ ਜਿਮ ਜਲ ਹੜ ਕੋ ਜਾਇ ॥੩੦॥ ਮ੍ਰਿਗ ਗਨ ਥੰਭੈ ਨ ਭਾਜਤੇ ਤਿਮ ਪਲਾਇਬੋ ਜੰਗ। ਤਬਿ ਧੀਰਜ ਧਰਿ ਰੁਇ ਖਰੋ ਜਿਮ ਰਣ ਥੰਭ ਨਿਸੈਗ ॥ ੩੧ ॥ ਕਰਹਿ ਵਾਰ ਤਬਿ ਆਪਨੇ ਰਿਪੁ ਤੇ ਸਹਿਕੈ ਅੰਗ। ਖਰੇ ਕਰੈ ਭਟ ਮੰਗ ਕੋ ਰੋਕਹਿ ਸ਼ੱਤ੍ਰੂਨਿ ਜੰਗ ॥ ੩੨ ॥ ਭਏ ਪਲਾਇਨ ਬੀਰ ਜੇ ਜੋ ਰੋਕਹਿ ਧਰਿ ਧੀਰ। ਫਲ ਪ੍ਰਾਪਤਿ ਅਸੁਮੇਧ ਕੋ ਉੱਤਮ ਸੂਰ ਅਭੀਰ* ॥

*ਇਹ ਖਿਆਲ ਮਾਤ੍ਰ ਨਹੀਂ ਲਿਖ ਰਹੇ। ਸਿੰਘਾਂ ਸੂਰਮਿਆਂ ਦਾ ਇਹ ਗੁਣ ਅਮਲੀ ਸੀ। ਇਸੇ ਮਰਦਾਨਗੀ ਕਰਕੇ ਅਬਦਾਲੀ ਵਰਗਾ ਜੋਧਾ ਭੱਜ ਗਏ ਸਿੱਖਾਂ ਦਾ ਬੀ ਪਿੱਛਾ ਕਰਨੋਂ ਡਰਦਾ ਹੁੰਦਾ ਸੀ।

੩੩ ॥ ਸੁਭਟਨ ਤੇ ਪਰਵਾਰਿਓ ਮਾਰਹਿ ਸਹਹਿ ਪ੍ਰਹਾਰ। ਪਹੁੰਚੇ ਅਛੇ ਸੁ ਲੋਕ ਮਹਿੰ ਤਨ ਕਲੰਕ ਸਭਿ ਡਾਰਿ ॥੩੪॥ ਕਹੈ ਕਲੀਵ ਨ ਬਾਕ ਕੋ ਬਜਾਕੁਲ ਹੋਇ ਨ ਜੋਇ। ਅਸਤ੍ਰ ਸ਼ਸਤ੍ਰ ਕੋ ਨਹਿੰ ਗਨਹਿ ਮਾਰਨ ਮਹਿੰ ਰਿਸ ਹੋਇ ॥ ੩੫ ॥ ਮਰਨ ਬਿਖੈ ਨਿਸ਼ਚੈ ਜਿਸੈ ਰਣਪ੍ਰਿਯ ਧੀਰ ਸਮੇਤ। ਪਜਾਰੇ ਕਰੈ ਨ ਪ੍ਰਾਨ ਕੋ ਲਰੈ ਧਰਮ ਕੇ ਹੇਤ ॥ ੩੬ ॥ ਚਮੂੰ ਵਜੂਹ ਕੇ ਅੱਗ੍ਰ ਮੈਂ ਠਹਿਰਾਵੈ ਬਰ ਬੀਰ। ਹੁਇ ਜੋਧਾ ਇਕ ਜੋਰ ਕੇ ਬਿਚ ਤੇ ਭਜੈ ਨ ਭੀਰੁ ॥ ੩੭ ॥ ਮੁਖ ਲੱਛਣ ਇਹ ਜੀਤ ਕੇ ਹਿਯੇ ਹਰਖ ਭਟ ਹੋਇ। ਹੈ ਸ਼ਤ੍ਰੂ ਕੋ ਜੰਗ ਮਹਿੰ ਯਹੈ ਚਹੈ ਸਭਿ ਕੋਇ ॥ ੩੮ ॥ ਬਾਜੁ ਪ੍ਰਿਸ਼ਟ ਰਵਿ ਪ੍ਰਿਸ਼ਟਿ ਪਰ ਘਨ ਬੀ ਹੁਇ ਪਸ਼ਚਾਤ। ਪੀਛੇ ਬੋਲ ਬਿਹੰਗ ਹੁਇ ਲਖੇ ਜੀਤ ਕੀ ਬਾਤ ॥ ੩੯ ॥ ਬਯ ਬਾਕੀ ਜਾਵਦ ਅਹੈ ਮਰੈ ਨਹੀਂ ਕਿਸ ਥਾਇ। ਪੂਰਿ ਆਰਬਲ ਹੋਨ ਤੇ ਬਚੇ ਨ ਕੋਟ ਉਪਾਇ ॥ ੪੦ ॥ ਇਮ ਲਖਿਕੈ ਧੀਰਜ ਧਰੈ ਪਰ ਦਲ ਕਰੈ ਬਿਨਾਸ਼। ਜੀਤੇ ਧਨ ਜਸ ਪ੍ਰਾਪਤੋ, ਮਰੈ ਸੁਰਗ ਮਹਿ ਬਾਸ ॥ ੪੧ ॥ ਸ਼ਸਤ੍ਰਨਿ ਮਹਿ ਕਰਿ ਪ੍ਰੇਮ ਕੈ ਨਿਤ ਲੈ ਸਾਰ ਸੰਭਾਲ। ਨਿਰਮਲ ਕਰਿ ਧਰਿ ਕਰ ਵਿਖੈ ਅਰਪਹਿ ਪੁਸ਼ਪਨ ਮਾਲ ॥ ੪੨ ॥ ਧੂਪ ਧੁਖਾਇ ਚੰਦਨ ਚਰਚ ਮੌਰਭ ਅਰਪਿ ਚਢਾਇ। ਧਾਰੈ ਆਦਰ ਸਹਿਤ ਭਟ ਰਾਖੇ ਅੰਗ ਲਗਾਇ ॥ ੪੩ ॥ ਪ੍ਰਥਮ ਟਿਕਾਵੈ ਹਾਥ ਨਿਜ ਅਨਿਕ ਗੁਲੇਲੇ ਮਾਰਿ। ਪੁਨ ਧਨੁ ਖੈਂਚਨ ਕੋ ਬਿਖੈ ਨਿਤ ਹੀ ਜਤਨ ਸੰਭਾਰਿ ॥ ੪੪ ॥ ਹਾਥ ਸਿਕੰਧੇ ਸਮ ਕਰੈ ਨਿਸ਼ਚਲ ਨੈਨ ਸਮੇਤ। ਦ੍ਰਿਸ਼ਟਿ ਮੁਸ਼ਟ ਤੇ ਲੱਛ ਕੋ ਛਾਦਹਿ ਇਕਤਾ ਲੇਤਿ ॥ ੪੫ ॥ ਦ੍ਰਿਸ਼ਟ ਮੁਸ਼ਟ ਮਨ ਲੱਛ ਜਬਿ ਇਕ ਸੰਗਤ ਕੋ ਪਾਇ। ਨਹਿੰ ਚੂਕਹਿ ਸੋ ਹਤਨ ਤੇ ਇਮ ਅੱਭ੍ਯਾਸ ਕਮਾਇ ॥ ੪੬ ॥ ਬਾਮ ਮੁਸ਼ਟ ਧਨ ਪਰ ਟਿਕੀ ਤਥਾ ਤੂਪਕ ਕੇ ਸਾਥ। ਬਲ ਪਰ ਨਿਹਚਲ ਹੋਤਿ ਹੈ ਨਹਿੰ ਡੋਲਹਿ ਪੁਨ ਹਾਥ ॥ ੪੭ ॥ ਦੀਦਮਾਨ, ਮਨ, ਦ੍ਰਿਸ਼ਟ, ਲਛ, ਮੱਖੀ ਜੁਤਿ ਸਭਿ ਕੋਇ। ਪੰਚਹੁੰ ਜੇ ਇਕ ਸੂਤ ਹੈਂ ਹਤਜੇ ਬਚੈ ਨਹਿੰ ਕੋਇ ॥ ੪੮ ॥ ਨਿਤ ਅੱਭ੍ਯਾਸਹਿ ਕਰ ਟਿਕਹਿ ਮਿਲਜੇ ਰਹੈ ਤਿਨ ਸੰਗ। ਸੋ ਆਯੁਧ ਭਟ ਹਾਥਕੇ ਕਜੋਂ ਨ ਕਾਜ ਦੇ ਜੰਗ ॥ ੪੯ ॥ ਸਿਰ ਤਰ ਰਖਹਿ ਨ ਸ਼ਸਤ੍ਰ ਕੋ ਅਦਬ ਸਹਤ ਧਰਿ ਪਾਸ। ਅੰਗ ਸੰਗ ਲਾਯਹੁ ਰਹੈ ਕਰਹਿ ਨ ਰਿਪੁ ਵਿਸ਼ਵਾਸ ॥ ੫੦ ॥ [ਰੁ: ੫ ਅੰਸੁ ੭੦

ਅ. ਰਾਜ ਨੀਤੀ—

੧. ਏਕ ਗ੍ਰਾਮ ਹਿਤ ਦੇਸ਼ ਦੁਖਾਵੈ। ਤਉ ਤਿਹ ਤਜਾਗਨਿ ਹੀ ਬਨਿਆਵੈ।
ਇਕ ਕੁਲ ਹੇਤ ਗ੍ਰਾਮ ਦੁਖ ਪਾਇ। ਤਉ ਤਿਸ ਕੁਲ ਕੋ ਤਜਾਗ ਕਰਾਇ ॥੫॥
ਇਕ ਕੇ ਤਜਾਗੇ ਕੁਲ ਬਚ ਰਹੈ। ਕਰਹਿ ਤਜਨ ਯੌਂ ਬੁਧਿ ਜਨ ਕਹੈਂ।
[ਰਾਸ ੧ ਅੰਸੁ ੨੨

੨. ਬਸਹਿ ਨੰਮ੍ਰਤਾ ਦੰਡ ਕਰਾਲਾ।
ਜਿਮ ਦਧਿ ਮਥੀਯਤਿ ਇਤ ਉਤ ਬਲ ਤੇ। ਤਬਿ ਮੁੰਦਰ ਨਵਨੀਤ ਨਿਕਲਤੇ ॥ ੨੯ ॥
ਜਿਮ ਬਲ ਤੇ ਤਰੁ ਲਾਠ ਦਬਾਵਹਿ। ਕੋਲੂ ਊਖ ਸੁਰਸ ਨਿਕਸਾਵਹਿ।

ਤਥਾ ਜਗਤ ਕੀ ਰੀਤਿ ਸੁ ਲਾਗੀ। ਪਿਖਹਿੰ ਦੰਡ ਕਰ ਨੈਮ੍ਰਹਿੰ ਆਗੇ ॥ ੨੯ ॥

[ਰਾਸ ੬ ਅੰਸੂ ੨੯

੩. ਖਰਚ ਬਿਸਾਲ ਲਾਭ ਲਘੁ ਜਿਹ ਥਲ ਸੋ ਕਾਰਜ ਬੁਧਿ ਕਰਿਤੇ ਨਾਂਹਿ।

[ਰਾਸ ੭ ਅੰਸੂ ੫੬–੨

੪. ਭੀਰ ਪਰੈ ਰੱਖਜਕ ਬਨੈ ਕ੍ਰਾਤਾ ਸੁਤ ਕੋ ਮੀਤ। ਤਿਮ ਦਾਤਾ ਦੁਰਭਿੱਛ ਮੈਂ ਤੀਨਹੁੰ ਲੋਂ ਜਸ ਨੀਤ ॥ ੩੧ ॥ ਭ੍ਰਾਤਨ ਪਰ ਉਪਕਾਰ ਜੋ ਜਿਮ ਧਨ ਸੰਚਜੋ ਹੋਤਿ। ਪਰੈ ਭੀਰ ਦਾਰਿਦ ਜਥੈ ਸਭਿ ਸੰਕਟ ਕੋ ਖੋਤਿ ॥ ੩੨ ॥

[ਰਾਸ ੮ ਅੰਸੂ ੧੯

੫. ਦਾਵ ਘਾਵ ਜੇ ਜਾਨਹਿੰ ਨਾਂਹੀ। ਤਿਨ ਕੀ ਫਤਹ ਨ ਹ੍ਵੈ ਰਣ ਮਾਂਹੀ। ਰਿਪੁ ਕੋ ਬਲ ਦਲ ਚੁਰਗ ਸਕੋਸ਼। ਸਖਾ ਸਹਾਇਕ ਜਾਂਹਿ ਭਰੋਸ ॥ ੩੭ ॥ ਲਖਿਬੇ ਉਚਿਤ ਅਹੈਂ ਇਹ ਸਾਰੇ। ਬਹੁਰ ਆਪਨੇ ਹੇਰਿ ਬਿਚਾਰੇ। ਅਧਿਕ ਸ਼ੱਤ੍ਰੂ ਮਹਿੰ ਜਾਨਹਿ ਜੋਇ। ਤਿਹ ਕੋ ਜਤਨ ਕਰਹਿ ਬੁਧਿ ਸੋਇ ॥ ੩੮ ॥

[ਰਾਸ ੮ ਅੰਸੂ ੧੬

੬. ਸੁਨਿ ਗੁਰ ਉਚਰਜੋ 'ਜਬਿ ਜੁਗ ਫੂਟੈਂ। ਤਿਸਕੋ ਸ਼ੱਤ੍ਰੂ ਤੁਰਤ ਹੀ ਕੂਟੈਂ। ਘਰ ਲਗ ਜਾਨਿ ਨ ਦੇਹਿੰ ਸੁਜਾਨ। ਪਹੁੰਚੇਂ ਤੁਰਤ ਕਹੱਹਿੰ ਤਿਸ ਹਾਨਿ'।

[ਰਾਸ ੮ ਅੰਸੂ ੧੭

੭. ਦੇਸ਼, ਦੁਰਗ, ਦਲ, ਦਰਬ ਰੁ ਦਾਨ। ਪੰਚ ਦਕਾਰੀ ਭੂਪ ਪ੍ਰਧਾਨ ॥ ੨੪ ॥

[ਰਾਸ ੯ ਅੰਸੂ ੨੫

੮. ਸ਼ਸਤ੍ਰ ਘਾਵ ਮਿਲਿਕੈ ਮਿਟਿ ਜਾਹਿ। ਬਚਨ ਘਾਵ ਕਰਕਤਿ ਉਰ ਮਾਂਹਿ।

[ਰਾਸ ੧੦ ਅੰਸੂ ੧੦ ਅੰਕ ੩੭

੯. ਜੋ ਅਖੇਰ ਮ੍ਰਿਗ ਕੋ ਹੁਇ ਤਜਾਰੇ। ਕਰਹਿ ਸਮਾਜ ਸ਼ੇਰ ਕੋ ਭਾਰੇ। ਸੋ ਬੁਧਿਵਾਨ ਗਿਨਜੋ ਨਰ ਜਾਇ। ਨਿਜ ਐਸ੍ਵਰਜ ਕੋ ਲੇਹਿ ਬਧਾਇ ॥ ੨੪ ॥

[ਰਾ: ੧੧ ਅੰਸੂ ੧੧

੧੦. ਜਿਸ ਮਹਿੰ ਸੰਸਾ ਸਦਾ ਨਿਹਰੀਏ। ਬਿਨਾਂ ਬਿਚਾਰੇ ਤਿਸੀ ਪ੍ਰਹਰੀਏ ॥ ੪੮ ॥ ਨਾਂਹਿੰ ਤ ਪਸਚਾਤਾਪ ਕਰੈਤਾ। ਘਾਤ ਪਾਇ ਕਰਿ ਦਾਵ ਚੁਕੈਤਾ।

[ਰਾਸ ੧੧ ਅੰਸੂ ੧੧

੧੧. ਜਹਾਂ ਏਕ ਤੇ ਕਾਰਜ ਹੋਇ। ਬਹੁ ਕੋ ਕਸ਼ਟ ਨ ਦੇ ਹੈ ਕੋਇ।

[ਰਾਸ ੧੨ ਅੰਸੂ ੨੯ ਅੰਕ ੩੫

੧੨. ਤਊ ਨੀਤਿ ਮਹਿੰ ਐਸੀ ਬਾਤ। ਸਜਾਨੇ ਪੁਰਖ ਭਨਹਿ ਅਵਿਦਾਤ। ਨਿਕਟ ਭੂਪ ਕੇ ਭੂਪਤਿ ਜੋਈ। ਮਿਲਜੋ ਦੇਸ਼ ਰੱਜਤ ਜੁਤਿ ਹੋਈ ॥ ੨੪ ॥ ਸੋ ਆਪਸ ਮਹਿੰ ਸ਼ੱਤ੍ਰੂ ਬਨੈਂ। ਕਬਹੂੰ ਲਰਨਿ ਹੋਇ ਰਿਸ ਸਨੈ। ਤਿਸ ਰਿਪੁ ਤੇ ਜੁ ਪਰੈ ਮਹਿਪਾਲਾ। ਸੋ ਕਰੀਅਹਿ ਹੈ ਮਿੱਤ੍ਰ ਬਿਸਾਲਾ ॥ ੨੫ ॥ ਤਿਸ ਤੇ ਪਰੈ ਤੀਸਰੋ ਜੋਇ। ਉਦਾਸੀਨ ਰਹਿ, ਭਾਖਹਿੰ ਸੋਇ।

[ਰੁਤ ੧ ਅੰਸੂ ੨੫

੧੩. ਰਾਜਨੀਤਿ ਜਾਨਹਿੰ ਜੇ ਸਜਾਨੇ। ਜਤਨ ਕਰਨਿ ਸਭਿ ਬਿਧਿਨਿ ਬਖਾਨੇ। ਕਯੋਂ ਹੂੰ ਬਾਂਛਾ ਪੂਰਹਿ ਨਾਂਹੀ। ਸ਼ਾਮ ਰੁ ਦਾਮ ਭੇਦ ਕੇ ਮਾਂਹੀ ॥ ੧੯ ॥

ਕਰਨੋਂ ਬਨਹਿ ਦੰਡ ਪੁਨ ਆਛੇ। ਬਲ ਦਲ ਨਿਜ ਪਰ ਲਖਿ ਕਰਿ ਆਛੇ।
ਜਥਾ ਕਰਮ ਇਨ ਕਰਹਿ ਬਨਾਈ। ਪ੍ਰਥਮ ਸਾਮ ਮਿਲਿਬੋ ਬਨਿਆਈ ॥੨੦॥
ਜਿਸ ਤੇ ਕਾਜ ਸੁਧਾਰਹਿ ਨਾਨਾ। ਸੋ ਕਹੀਅਤਿ ਅਤਿਸ਼ੈ ਮਤਿਵਾਨਾ।
ਜੋ ਇਸਤੇ ਨਹਿੰ ਬਾਂਛਾ ਪੂਰੈ। ਦਾਮ ਦੇਨਿ ਕੋ ਸ਼ੁਭ ਮਤਿ ਧਰੈ ॥ ੨੧ ॥
ਪਰ ਕੇ ਉਰ ਲਾਲਚ ਉਪਜਾਇ। ਅਪਨੋ ਕਾਰਜ ਲਏ ਬਨਾਇ।
ਸੋ ਪੂਰਬ ਤੇ ਲਘੁ ਮਤਿ ਅਹਿਈ। ਰਾਜ ਨੀਤਿ ਗਜਾਤਾ ਇਮ ਕਹਿਈਂ ॥੨੨॥
ਇਨ ਦੋਇਨ ਤੇ ਕਾਜ ਨ ਬਨੈ। ਤ੍ਰਿਤਿਯ ਭੇਦ ਕਰਿਬੋ ਪੁਨ ਭਨੈ।
ਪਰ ਕੇ ਭਟ ਕੋ ਸਚਿਵ ਸਜਾਨੈ। ਕਿਧੌਂ ਮੁਸਾਹਿਬ ਸਖਾ ਪਛਾਨੈ ॥ ੨੩ ॥
ਇਤਜਾਦਿਕ ਪਰ ਕੋ ਅਪਨਾਇ। ਦਰਬ ਕਿ ਆਦਰ ਆਦਿਕ ਗਾਇ।
ਇਸਤੇ ਅਪਨੋ ਕਾਰਜ ਕਰੈ। ਜੋ ਮਹਿਪਾਲਕ ਸ਼ੁਭ ਮਤਿ ਧਰੈ ॥ ੨੪ ॥
ਜੋ ਤੀਨਹੁੰ ਤੇ ਪੁਰਹਿ ਨ ਲਾਲਸ। ਬਹੁਰ ਨ ਕਰੈ ਲਰਨ ਕੋ ਆਲਸ।
ਚਾਰਹੁੰ ਮਹਿੰ ਜੋ ਪੁਰਖ ਸਿਆਨੇ। ਕ੍ਰੂਰ ਕਪਟ ਕੋ ਨਿਪਟ ਸੁ ਠਾਨੈਂ ॥ ੨੫ ॥
ਇਨ ਤੇ ਹੀ ਕਾਰਜ ਸ਼ੁਭ ਬਨਿ ਹੀ। ਪਰ ਕੇ ਸਾਥ ਰਹੈ ਛਲ ਸਨ ਹੀ।

[ਰੁਤ ੧ ਅੰਸੁ ੪੦

੧੪. ਸਦਾ ਸਮੀਪ ਬਾਸ ਜਿਸ ਕੇਰਾ। ਕਰੈ ਪ੍ਰੇਮ ਕੋ ਦ੍ਵੈਸ਼ ਬਡੇਰਾ ॥ ੨੦ ॥
ਤਿਸ ਤੇ ਹ੍ਵੈ ਸੁਖ ਕੋ ਦੁਖ ਨੀਤ। ਹਰਖ ਸ਼ੋਕ ਕੋ ਰਹਿ ਬਸਿ ਚੀਤ।

[ਰੁਤ ੧ ਅੰਸੁ ੪੩,

੧੫. ਨਿਸਾਨੀ ਛੰਦ-ਦ੍ਵੈ ਨ੍ਰਿਪ ਹੁਇਂ ਇਕ ਦੇਸ਼ ਮਹਿੰ ਕਿਉਂ ਮਚਹਿ ਨ ਰੌਰਾ।
ਪਰੈ ਅੰਧੇਰਾ ਜਗਤ ਮਹਿੰ ਰਵਿ ਸਸਿ ਇਕ ਠੌਰਾ।
ਕਾਨਨ ਮਹਿੰ ਇਕ ਕੇਹਰੀ ਸੁਨਿ ਕਾਨਨ ਨਾਦਾ।
ਕਰਹਿ ਨਿਕਾਸਨ ਦੂਸਰੋ ਸਹਿ ਸਕੈ ਨ ਬਾਦਾ ॥ ੮ ॥
ਦ੍ਵੈ ਪਤਿ ਹੋਇ ਨ ਭਾਰਜਾ ਤਿਮ ਅਵਨੀ ਰਾਜਾ।
ਜੇ ਮਿਲਿ ਜਾਹਿੰ ਕਦਾਚਿਤੀ ਬਿਗਰਹਿ ਸਭਿ ਕਾਜਾ।

[ਰੁਤ ੧ ਅੰਸੁ ੧੯

੧੬. ਰਾਜ ਨੀਤਿ ਕੋ ਚਤੁਰ ਉਪਾਇ। ਸਕਲ ਬਿਚਾਰਹੁ ਚਿਤ ਕੋ ਲਾਇ ॥ ੪ ॥"
ਸ਼ਾਮ, ਦਾਮ ਅਰ ਭੇਦ ਨ ਭਜੇ। ਦੰਡ ਉਪਾਇ ਚਤੁਰਥੋ ਕਿਜੇ ॥ ੬ ॥
ਇਹ ਤ੍ਰੈ ਤੇ ਪਾਛੇ ਬਨਿ ਆਵਤ। ਸੋ ਹਮ ਪ੍ਰਥਮ ਕੌਨ ਮਨ ਭਾਵਤਿ ॥"
ਪ੍ਰਥਮ ਕਰਨ ਜੋ ਚਹੀਯਤਿ ਤੀਨ। ਸੋ ਅਬਿ ਕਰਹੁ ਬਿਚਾਰ ਪ੍ਰਬੀਨ।
ਦੰਡ ਉਪਾਇ ਤ੍ਰਜਾਗ ਕਰਿ ਸਬੈ। ਸ਼ਾਮ ਆਦਿ ਕੋ ਕਰੀਅਹਿ ਅਬੈ।

[ਰੁਤ ੪ ਅੰਸੁ ੩੪

੬. ਨੀਤੀ ਤੇ ਸਿਖਜਾ-

੧. ਧਨੀ ਪੁਰਖ ਸਭਿ ਮਹਿੰ ਪਰਧਾਨਾ। ਧਨੀ ਮੂਢ ਕੋ ਕਹਿਤ ਸੁਜਾਨਾ ॥ ੨੦ ॥
ਮਿਲਹਿ ਧਨੀ ਕੋ ਸਕਲ ਭਲਾਈ। ਧਨ ਬਿਨ ਕਾਰਜ ਹ੍ਵੈ ਨਹਿੰ ਰਾਈ।

ਜਜੋਂ ਤਨ ਨਿਬਹੈ ਪ੍ਰਾਣ ਅਧਾਰਾ। ਤਜੈਂ ਧਨ ਤੇ ਸਭਿ ਜਗ ਬਿਉਹਾਰਾ ॥ ੨੧॥
ਜਿਉਂ ਜਲ ਹੀਨ ਨ ਤਾਲ ਸੁਹਾਵਾ। ਤਜੋਂ ਧਨ ਬਿਨ ਨਰ ਸ਼ੋਭ ਨ ਪਾਵਾ।
ਸਜਲਮੇਘ ਬਿਨ ਜਜੋਂ ਕ੍ਰਿਖਿ ਨਾਂਹੀ।ਧਨ ਬਿਹੀਨ ਤਜੋਂ ਬਨਜ ਨ ਆਹੀ॥੨੨॥

[ਗੁ: ਨਾ: ਪ੍ਰ ਪ੍ਰ ਧਿ: ੨੬

੨. ਸੋਰਠਾ-ਜੋ ਜਿਹ ਆਦਿ ਸੁਭਾਇ ਉਪਕਾਰੀ ਕ੍ਰਿਤਘਨ ਬਦੁਰ।
ਅੰਤ ਤੀਕ ਨਿਬਹਾਇ ਬਿਬ ਬਿਪਰੀਤ ਨ ਹੋਇ ਕਬਿ ॥੪੨॥

ਤੋਟਕ-ਸਮ ਪੰਨਗ ਲੇਹੁ ਪਛਾਨ ਤਿਸੈ। ਢਿਗ ਪੀਵਤਿ ਪੈ ਜਿਸ ਤਾਂਹਿ ਡਸੈ।
ਉਪਕਾਰਿ ਕਿ ਸੰਗ ਬੁਰਾ ਕਰਿਹੀ। ਨਰ ਘੋਰ ਨਿਰੈ ਮਰਿ ਸੋ ਪਰਿਹੀ ॥੪੩॥
ਪਰਮਾਰਥ ਮੈਂ ਮਤ ਹੈ ਜਿਨਕੀ। ਕਬਿ ਹੋਇ ਬੁਰੇ ਮਹਿੰ ਨਾਂ ਤਿਨਕੀ।
ਹਰਖੈਂ ਪਰ ਕੋ ਸੁਖਿ ਦੇਖਿ ਸਦਾ। ਪਰ ਪੀਰ ਸਹਾਰ ਸਕੈਂ ਨ ਕਦਾ ॥ ੪੪ ॥
ਕਰੁਨਾ ਮਨ ਕੋਮਲ ਸ਼ੀਲ ਜੁਤੰ। ਸੁਖ ਪਾਵਤਿ ਹਿਯਾਂ ਪਰਲੋਕ ਗਤੰ।
ਇਰਖਾ ਪਰਖਾ ਛਰ ਆਮਰਖਾ। ਮਨ ਸ਼ਾਂਤਿ ਸਦਾ ਇਨ ਤੇ ਤਰਖਾ ॥ ੪੫ ॥

[ਨਾ: ਪ੍ਰ ਪ੍ਰ: ਧਿ: ੨੬

੩. ਬੜਿਅਨਿ ਕੀ ਰਿਸ ਅਗਨੀ ਸਮਸਰ ਬਿਨੈ ਨੀਰ ਤੇ ਹੋਵਤਿ ਸ਼ਾਂਤਿ।
ਅਵਰਉਪਾਵ ਨਹੀਂ ਕੁਛਬਨਿਹੈ,ਕਰਹਿੰ ਜਿ ਬਲ ਛਲ ਘ੍ਰਿਤ ਪਰਿਜਾਤਿ।੨੨॥

[ਰਾਸ ੧ ਅੰਸੁ ੪੨

੪. ਪਿਸਤਾਸਨੀ ਆਸ ਦੁਖਦਾਈ ॥ ਪੂਰਹਿ ਨ ਰਾਜ ਤ੍ਰਿਲੋਕੀ ਪਾਈ ॥

[ਰਾਸ ੧ ਅੰਸੁ ੪੬-੪੧

੫. ਏਕ ਸੰਤ ਪੈ ਸਿੱਖ ਸੁ ਬੋਲਜੋ। ਸੋ ਸੁਨਿ ਹੋ ਧਰਿ ਧਯਾਨ ਅਮੋਲਜੋ ॥ ੪੧ ॥
'ਜੋ ਕਾਹੂ ਕੋ ਬੁਰਾ ਕਰਾਵੈ। ਤੋ ਕਜਾ ਕਰੈ ਕਹੋ ਸੁਖਦਾਵੈ'।
'ਭਲਾ ਕਰੈ ਜੋ ਬੁਰਾ ਕਰਾਵੈ। ਬਦਲਾ ਲੇਵਨ ਤੇ ਹਟਿ ਜਾਵੈ' ॥ ੪੨ ॥
'ਫੇਰ ਕਰੈ ਤੋ' 'ਕਰਿ ਹੈ ਕਰਿ ਹੈ। ਤਉ ਭਲਿਆਈ ਵਹੁ ਦੁਖ ਭਰਿ ਹੈ।
ਕਰਨੇ ਜੋਗਾ ਰਹੈ ਨ ਸੋਊ। ਆਪੇ ਹੀ ਮਰਿ ਜੈ ਹੈ ਸੋਊ' ॥ ੪੩ ॥
ਜੈਸੀ ਕਹੈ ਸੁ ਤੈਸੀ ਪਾਵੈ। ਗੁਰ ਸਥਾਨ ਨੀਵੈਂ ਬਿਰਧਾਵੈ।

[ਰਾਸ ੧ ਅੰਸੁ ੪੯

੬. ਗੁਣ ਬਿਹੀਨ ਪੂਜਾ ਕਹਾਂ, ਬਿਦਜਾ ਬਿਨ ਮਾਨਾ। ਜੀਤ ਕਹਾਂ ਬਿਨ ਸੂਰਤਾ ਮਨ ਬਿਤ ਬਿਨ ਧਯਾਨਾ। ਬਿਨ ਸੰਤੋਖ ਉਰ ਸੁਖ ਕਹਾਂ, ਤਪ ਬਿਨਾ ਨ ਰਾਜੂ। ਗਯਾਨ ਕਹਾਂ ਬਿਨ ਤ੍ਰਿਗੁਣੂ, ਸ਼ੋਭਾ ਬਿਨ ਲਾਜੂ ॥ ੮ ॥ ਬਿਨ ਜਹਾਜ ਤਰਿਬੋ ਕਹਾਂ, ਸਾਗਰ ਅਸਗਾਹੂ। ਭਗਤਿ ਕਹਾਂ ਬਿਨ ਪ੍ਰੇਮ ਕੇ ਪਗ ਪੰਕਜ ਮਾਹੂ। ਕਵਿਤਾ ਬਿਨ ਕੀਰਤਿ ਕਹਾਂ ਜਸ ਬਿਨਾਂ ਨ ਦਾਨਾਂ। ਮੁਕਤਿ ਕਹਾਂ ਬਿਨ ਪ੍ਰਭੂ ਕੇ, ਸੁਰ ਬਿਨਾਂ ਨ ਗਾਨਾ ॥ ੯ ॥ ਸਦਗੁਣ ਬਿਨਾਂ ਨ ਸ਼ੋਭ ਹੈ ਸ਼ਰਧਾ ਬਿਨ ਸੇਵਾ। ਮੰਤ੍ਰ ਸਿੱਧ ਬਿਨ ਜਪ ਕਹਾਂ, ਬਰ ਬਿਨਾਂ ਨ ਦੇਵਾ। ਬਿਨ ਸਿੱਖੀ ਤਰਿਬੋ ਕਹਾਂ ਜਗ ਸਾਗਰ ਭਾਰਾ। ਦਸੋਸ ਕਹਾਂ ਸੂਰਜ ਬਿਨਾਂ— ਮੈਂ ਏਵ ਬਿਚਾਰਾ ॥ ੧੦ ॥

[ਰਾਸ ੩ ਅੰਸੁ ੩੯

੭. ਬਾਜ ਕੁਮਤਿ ਨਰ ਮਹਿੰ ਇਹ ਖੋਟ।
ਤ੍ਰਿਪਤਿ ਹੋਇ ਪੁਨ ਕਾਮ ਨ ਆਵੈਂ। ਦਗਾ ਦੇਤਿ ਪ੍ਰਭੁ ਤੇ ਫਿਰ ਜਾਵੈਂ ॥ ੪ ॥
[ਰਾਸ ੬ ਅੰਸੂ ੭

੮. ਜੇ ਨਹਿੰ ਕਟਹਿੰ ਸੁਭਟ ਕੇ ਠਟ ਤੇ ਲੋਹਾ ਸਹੈਂ ਨਹੀਂ ਤਜਿ ਥਾਇ।
ਸੋ ਨਰ ਅਬਲਾ ਮ੍ਰਿਦੁਲ ਜੀਤ ਕਰਿ ਬਸੀ ਬਨਾਇ ਲੇਤਿ ਸਤਿ ਭਾਇ ॥
[ਰਾਸ ੯ ਅੰਸੂ ੯ ਅੰਕ ੧੧

੯. ਅਪਨ ਪੰਥ ਕੋ ਹੋਰਾ ਗੋਰਾ। ਸੁਨਤਿ ਜਾਇ ਮਿਲੀਏ ਤਿਸ ਠੌਰਾ।
ਸ਼ੁਭ ਮਾਰਗ ਕੀ ਬਾਤ ਬਤਾਵੈ। ਦਰਸ਼ਨ ਬੋਲਨਿ ਪੁੰਨ ਉਪਾਵੈ ॥ ੩੧ ॥
ਬਧਹਿ ਧਰਮ ਸੁਧਰਹਿ ਪਰਲੋਕ। ਸੁਜਸ ਕਹਹਿੰ ਨਿਜ ਪੰਥੀ ਲੋਕ।
ਪਰ ਮਤ ਕੋ ਮਿਲਿਬੋ ਨਹਿੰ ਨੀਕਾ। ਨਹਿ ਕਲਜਾਨ ਹੋਤਿ ਤਿਸ ਜੀ ਕਾ ॥੩੨॥
[ਰਾਸ ੧੧ ਅੰਸੂ ੩੪

੧੦. ਤ੍ਰੀਯਨ ਕੋ ਚਿੱਤ ਐਸੇ ਚਾਹਤਿ ਹਮੇਸ਼ ਤੇਸੇ:—
ਪਤਿ ਕੀ ਪ੍ਰਸੰਨਤਾ, ਕੋ ਸੁਤ, ਰੂਪ, ਧਨ ਕੀ। [ਰੁਤ ੨ ਅੰਸੂ ੩੭–੨੦

੧੧. ਸਿਖ ਅਰ ਸਤੀ ਸਮਾਨ ਪਛਾਨੋ। ਨੇਕ ਮੁਰੇ ਮਨ ਧਰਮ ਸੁ ਹਾਨੋ। [ਰੁਤ. ੪ ਅੰਸੂ ੩੬

ਸ. ਜਗਤ ਪ੍ਰਸਿੱਧ ਮੁਹਾਵਰੇ (ਅਖਾਣ)—

੧. ਸਭਿ ਆਗਮ ਸਭਿ ਮਤ ਜਿਤੇ ਭਾਖਤਿ ਸਭਹਿ ਪੁਰਾਨ।
'ਸਾਚ ਸਮਾਨ ਨ ਪੁੰਨ ਕੋ ਪਾਪ ਨ ਝੂਠ ਸਮਾਨ' ॥ ੪੪ ॥ [ਨਾ: ਪ੍ਰ: ਪ੍ਰ ਧਿ: ੬੨

੨. ਜੀਵਨ ਤੇ ਮਰਿਬੋ ਭਲੋ ਧਿਕ ਖਾਨਾ ਖਾਨੇ।
'ਘਰ ਕੇ ਰਹੇ ਨ ਘਾਟ ਕੇ' ਇਮ ਲੋਕ ਬਖਾਨੇ। [ਗਾ: ੯ ਅੰਸੂ ੧੨

੩. 'ਹਿੰਮਤ ਕੋ ਹਿਮਾਯਤੀ ਹਰ ਹੈ'। [ਗਾ: ੯ ਅੰਸੂ ੧੯ ਅੰਕ ੧੧

੪. ਸਜਾਨੇ ਪੁਰਖਨਿ ਕੀ ਮਤ ਏਹੋ। 'ਗ੍ਰਾਸ ਦਿਹੋ ਪਰ ਬਾਸ ਨ ਦੇਹੇ' ॥ ੪੨ ॥
[ਗਾ: ੧੦ ਅੰਸੂ ੬

੫. 'ਨਿਤ ਨਿਰਬਲ ਕੇ ਬਲ ਗੁਰ ਅਹੈਂ'। ਬਿਦਤਿ ਬਾਤ ਇਹ ਸਭਿ ਜਗ ਕਹੈ।
[ਰਾਸ ੧੦ ਅੰਸੂ ੯ ਅੰਕ ੨੨

੬. 'ਭੂਖਨ ਕਿਸਕੇ ਬਾਂਦੀ ਕਿਸਕੀ'। ਇਮ ਨ ਲਖੈ ਮੂਰਖ ਮਤਿ ਤਿਸਕੀ।
[ਰਾਸ ੧ ਅੰਸੂ ੧ ਅੰਕ ੫੭

ਹ. ਜੋਤਿਸ਼*—

੧. ਅੰਗ ਬਿਲੰਦ ਸਕਲ ਸ਼ੁਭ ਲੱਛਨ ਮੱਛ ਅਕਾਰ ਰੇਖ ਕਰ ਪਾਇ ॥ ੩੩ ॥
ਰੇਖ ਛਤਰ ਕੀ ਦਾਹਨ ਕਰ ਮਹਿੰ ਕਮਲ ਰੇਖ ਸ਼ੋਭਤਿ ਹੈ ਬਾਮ।
ਨਖ ਗਨ ਰਕਤ ਸੁਮਿਲ ਸਭਿ ਅੰਗੁਰੀ ਬ੍ਰਤਲਾਕਾਰ ਬਦਨ ਹੈ ਬਾਮ।
ਰੁਚਿਰ ਚਿਕਰ ਮੇਚਕ ਲਘੁ ਚਿੱਕ੍ਰਨ ਬਡੇ ਬਿਲੋਚਨ ਬਰਨੀ ਬਾਮ।

*ਆਪ ਨੇ ਤ੍ਰੈ ਪੁਸਤਕ ਜੋਤਿਸ਼ ਦੇ ਭੀ ਕਵਿਤਾ ਵਿਚ ਲਿਖੇ ਹਨ। ਦੇਖੋ ਇਸੇ ਪੁਸਤਕ ਦਾ ਪੰਨਾ ੧੨੪।

ਬਾਲਕ ਬਪੁ ਬਿਰਾਜਤਿ ਸ੍ਰੀ ਪ੍ਰਭੁ ਬਰਨਤਿ ਬਾਨੀ ਬ੍ਰਹਮਾ ਬਾਮ† ॥ ੩੪ ॥
[ਰਾ: ੩ ਅੰਸੂ ੫

੨. ਪੋਖ ਮਾਸ ਕੋ ਪੱਖ ਸੁਕਲ ਹੈ। ਸਪਤਮ ਥਿਤ ਕੋ ਸਮੋ ਸੁ ਕਲ ਹੈ।
ਆਦਿਤਵਾਰ ਜਾਮਨੀ ਜਾਮੂੰ। ਭਜੋ ਜਨਮ ਬਾਲਿਕ ਬਲ ਧਾਮੂੰ ॥ ੧੭ ॥
ਪਰੇ ਲਗਨ ਮਹਿੰ ਗ੍ਰਿਹ ਦੇ ਮੰਗਲ। ਉਚਿਕੋ ਸੂਰਜ ਸ਼ਨਿ ਕਵਿ ਮੰਗਲ।
ਲਾਭ ਸਥਾਨ ਆਇ ਗੋ੍ਹ ਆਛੇ। ਪੂਰਨ ਦਿਸ਼ਟਿ ਵਿਲੋਕਤਿ ਬਾਂਛੇ ॥ ੧੮ ॥
ਜਨਮ ਕੁੰਡਲੀ ਜਿਮ ਅਵਤਾਰਨ। ਤਿਮ ਲਖੀਅਤਿ ਪ੍ਰਤਾਪ ਬਡ ਕਾਰਨ।
[ਰਾਸ ੧੨ ਅੰਸੂ ੧੭

੩. ਆਸ਼ਿਖਬਾਦ ਆਨ ਕਰਿ ਦੀਯਸ। 'ਅਵਨਿ ਸਿੰਘ ਵਿਚ ਜੋਤਿਕ ਲੀਯਸ।
ਤਿਸ ਮਹਿੰ ਤਪਹੁ ਤੇਜ ਅਤਿ ਤੇਕੋ। ਜਿਮ ਬ੍ਰਿਖ ਰਾਸ਼ਿ ਬਿਖੈ ਰਵਿ ਐਕੋ' ॥ ੩੩ ॥
[ਰੁ: ੩ ਅੰਸੂ ੫

ਕ. ਅਪਸ਼ਗੁਨ–

੧. ਛੀਂਕ ਦਾਹਿਨੇ ਦਿਸ ਮਹਿੰ ਹੋਈ। ਸਨਮੁਖ ਪੌਨ ਧੂਰ ਮੁਖ ਗੋਈ ॥ ੬ ॥
ਬਾਮ ਬਿਲੋਚਨ ਫਰਕਨ ਲਾਗਾ। ਘਟ ਫੂਟਜੇ ਇਕ ਆਵਤਿ ਆਗਾ।
[ਰਾਸ ੧੧ ਅੰਸੂ ੧੭

੨. ਭਏ ਸ਼ਗੁਨ ਮੰਦੇ ਅਵਿਲੋਕ। ਸਜਾਨੇ ਦਿਲ ਮਹਿੰ ਧਾਰਤਿ ਸ਼ੋਕ।
ਸਮੁਖ ਵਾਯੁ ਮ੍ਰਿਗ ਮਾਲ ਕੁਫੇਰੀ। ਹਯ ਰੋਦਤਿ ਦ੍ਰਿਗ ਅੱਸ਼ ਗੇਰੀ ॥ ੪੦ ॥
ਸਿਰ ਪਰ ਬਾਯਸ ਗੀਧ ਭ੍ਰਮਾਵੈਂ। ਸਿਵਾ ਅਸਿਵਾ ਪੁਕਾਰਤਿ ਆਵੈਂ।
ਗਿਰਹਿੰ ਅਚਾਨਕ ਚਾਲਤਿ ਘੋਰੇ। ਮਨ ਸੁਰਨ ਕੇ ਮਲਿਨ ਅਥੋਰੇ ॥ ੪੧ ॥
ਮਿਲਜੇ ਕਾਠ ਕੋ ਭਾਰ ਅਗਾਰੀ। ਖਰ ਬੋਲਜੇ ਮ੍ਰਿਤੁ ਸੂਚਤਿ ਭਾਰੀ।
ਦੁੰਦਭਿ ਬਾਜਤਿ ਅਲਪ ਮਲੀਨਾ। ਜਾਤਿ ਲੀਏ ਮਿਰਤਕ ਸਭਿ ਚੀਨਾ ॥ ੪੨ ॥
[ਰਾ: ੬ ਅੰਸੂ ੩੦

ਖ. ਸ਼ੁਭ ਸ਼ਗੁਨ–

੧. ਆਗੇ ਮਿਲੇ ਸ਼ਗੁਨ ਸ਼ੁਭ ਹੋਤਿ। ਰਿਪੁ ਨਾਸ਼ਨ ਗੁਰ ਵਿਜੈ ਉਦੋਤਿ ॥ ੪੩ ॥
ਮਿਲੀ ਜੋਖਤਾ ਬਾਲਕ ਗੋਦ। ਹੁਤੀ ਸੁਹਾਗਨ ਸਹਿਤ ਪ੍ਰਮੋਦ।
ਸੁਰਭੀ ਬਤਸ ਚੁੰ ਪਾਵਤਿ ਨਾਢੀ। ਚਾਟਤਿ ਰਿਦੇ ਪ੍ਰੀਤ ਬਹੁ ਬਾਢੀ ॥ ੪੪ ॥
ਸੁੰਦਰ ਗੌਨ ਪੌਨ ਤਬਿ ਕੀਨ। ਮ੍ਰਿਗਨ ਸੁ ਮਾਲ ਦਾਹਿਨੇ ਲੀਨਿ।
ਮ੍ਰਿਦੁਲ ਸ਼ਬਦ ਕੋ ਕਰਹਿੰ ਬਿਹੰਗ। ਜੋ ਸ਼ੁਭ ਹੋਤਿ ਭਏ ਸੁਖ ਅੰਗ ॥ ੪੫ ॥
[ਰਾ: ੬ ਅੰਸੂ ੨੬

੨. ਦੋ ਘਟ ਨਾਰਿ ਸੁਹਾਗਨ ਲੇ ਤਹਿੰ ਆਨਿ ਮਿਲੀ ਜਹਿੰ ਸ੍ਰੀ ਜਗ ਸ੍ਵਾਈਂ।
ਖੇਲ ਸੁਹਾਵਨ, ਬਾਇਸ ਦਾਹਨ, ਧਾਇ ਭਲੇ ਮ੍ਰਿਗ-ਮਾਲਹਿ ਆਈ।
ਹੇਰਤਿ ਹੈਂ ਨਕੁਲਾ ਸਭਿ ਹੀ, ਸੁਰਭੀ ਹੁਇ ਸਾਮੁਹਿ ਖੀਰ ਪਿਆਈ।

†'ਬ' ਅੱਖਰ ਦੀ ਵਰਣ ਮੈਤ੍ਰੀ ਕੈਸੀ ਨਿਭੀ ਹੈ।

ਸੁੰਦਰ ਮੰਦ ਸਮੀਰ ਬਹੀ ਅਵਿਲੋਕ ਬਰਾਤ ਰਹੀ ਹਰਖਾਈ ॥ ੪੯ ॥
[ਨਾਃ ਪ੍ਃ ਪੁਃ ਧਿਃ ੨੧

ਗ. ਵੇਦਾਂਤ—

ਕਵੀ ਜੀ ਦੀ ਵੇਦਾਂਤ ਵਿਚ ਪ੍ਰਾਗੱਲਭਤਾ ਦੇ ਨਿਬਾਹ ਨੂੰ ਦੇਖਣਾ ਹੋਵੇ ਤਾਂ ਦੇਖੋ ਰੁਤ ੫ ਅੰਸੂ ੪੦ ਤੋਂ ੪੯।

ਘ ਯੋਗ—

ਨਾਃ ਪ੍ਃ ਪੂਰਬਾਰਧ ਅਧਜਾਯ ੪੮ ਤੇ ੪੯ ਵਿਚ ਆਪ ਜੀ ਨੇ ਹਠ ਯੋਗ ਤੇ ਭਗਤਿ-ਯੋਗ ਨੂੰ ਖੋਲ੍ਹ ਕੇ ਲਿਖਿਆ ਹੈ, ਉਥੇ ਆਪ ਨੇ ਹਠ ਯੋਗ ਨੂੰ ਕਸ਼ਟ ਯੋਗ ਵਰਣਨ ਕੀਤਾ ਹੈ ਤੇ ਹੋਰਨੀਂ ਥਾਈਂ ਬੀ ਜਿੱਥੇ ਮਾਮੂਲੀ ਜਿਹਾ ਬੀ ਜ਼ਿਕਰ ਛਿੜਦਾ ਹੈ ਤਾਂ ਆਪ ਪੂਰਨ ਵਾਕਫੀਅਤਿ ਉਸ ਸਬੰਧੀ ਦ੍ਰਿਸ਼ਟਾਉਂਦੇ ਹਨ ਜਿਵੇਂ ਕਿ ਨਾਃ ਪ੍ਃ ਪੂਃ ਧਿਃ ੬੦ ਵਿਚ ਪੰਜ ਤੱਤ, ੨੫ ਪ੍ਰਕ੍ਰਿਤੀਆਂ, ਦਸ ਪਉਣਾ, ਖਟ ਚੱਕ੍ਰ ਆਦਿ ਸਬੰਧੀ ਖੋਲ੍ਹਕੇ ਲਿਖਦੇ ਹਨ ਤੇ ਫਿਰ ਉਤ੍ਰਾਰਧ ਅਧਜਾਯ ੫੧ ਵਿਚ ਪੱਚੀ ਪ੍ਰਕ੍ਰਿਤੀਆਂ ਆਦਿਕਾਂ ਦੇ ਹਾਲ ਦੱਸਦੇ ਹਨ।

ਙ. ਪੌਰਾਣਿਕ ਕਥਾ—

ਹੋਰਨਾਂ ਵਿਸ਼ਿਆਂ ਦੇ ਨਾਲ ਹੀ ਆਪ ਦੀ ਪੌਰਾਣਿਕ ਵਾਕਫੀਅਤਿ ਬੀ ਬਹੁਤ ਹੈ। ਦੇਖੋ ਰਾਸ ੧ ਅੰਸੂ ੪੭, ੪੮, ੪੯ ਵਿਚ ਮੇਦਨੀ ਦੀ ਆਦਿ ਕਥਾ, ਮਾਰਤੰਡ ਦਾ ਹਾਲ, ਰਾਸ ੧੦ ਅੰਸੂ ੨੨, ੨੩ ਤੇ ੨੪ ਵਿਚ ਧ੍ਰੁਵ ਤੇ ਉਤੰਕ ਰਿਖੀ ਦੀ ਵਾਰਤਾ, ਤੇ ਅੰਸੂ ੨੫ ਤੇ ੨੬ ਵਿਚ ਗਾਲਵ ਰਿਖੀ, ਰਾਜਾ ਜਜਾਤੀ ਦਾ ਪ੍ਰਸੰਗ, ਰਾਸ ੧੧ ਅੰਸੂ ੫੦, ੫੧ ਵਿਖੇ ਦੇਵੀ ਦੀ ਪੁਰਾਤਨ ਕਥਾ ਤੇ ਇਸੇ ਰਾਸ ਦੇ ਅੰਸੂ ੫੯, ੬੦, ੬੧ ਵਿਚ ਜਰਮੰਧ ਦਾ ਪ੍ਰਸੰਗ ਆਦਿ।

ਚ. ਗੁਰਮਤਿ ਗਯਾਨ—

ਪੰਜਵੀਂ ਰੁਤ (ਅੰਸੂ ੫੦) ਵਿਚ ਹੋਰਨਾਂ ਮਤਾਂ ਦੇ ਆਤਮ ਗਯਾਨ ਨਿਰਣਯ ਕਰਕੇ ਗੁਰਮਤ ਦਾ ਗਯਾਨ ਖੋਲ੍ਹਕੇ ਤੇ ਨਿਖੇੜਕੇ ਵਰਣਨ ਕੀਤਾ ਹੈ। ਕਵੀ ਜੀ ਨੇ ਸ਼੍ਰੀਗੁਰਨਾਃਪ੍ਃ ਪੂਰਬਾਰਧ ਅਧਜਾਯ ੪੯ ਵਿਚ ਹਠਯੋਗ (ਜਿਸ ਨੂੰ ਕਸ਼ਟ ਯੋਗ ਕਹਿਕੇ ਤ੍ਰਿਸਕਾਰਦੇ ਹਨ) ਦੇ ਮੁਕਾਬਲੇ ਤੇ ਗੁਰਮਤਿ ਦਾ ਭਗਤਿਯੋਗ ਯੋਗ ਦੇ ਅੰਗਾਂ ਪਰ ਘਟਾਕੇ ਦਿਖਾਇਆ ਹੈ।

ਛ ਵੈਦਿਕ—

ਹੇਠਲੇ ਛੰਦਾਂ ਵਿਚ ਕਵੀ ਜੀ ਰੋਗ ਤੇ ਉਨ੍ਹਾਂ ਦੇ ਇਲਾਜ ਇਕ ਅਲੰਕਾਰਕ ਢੰਗ ਨਾਲ ਪਰਮਾਰਥ ਵਿਚ ਘਟਾਕੇ ਦੱਸਦੇ ਹਨਃ—

ਪਰਗੁਨ ਪਰਧਨ ਪਰਨ ਪ੍ਰਸੰਸਾ। ਜਰੇ ਨ ਇਹ ਜੁਰ ਲਖਹੁ ਨਿਸੰਸਾ।
ਸਭਿ ਜੀਵਨ ਸੋਂ ਮੈਤ੍ਰੀ ਕਰਨੀ। ਤਿਹ ਕੋ ਇਹ ਔਖਧ ਬਰ ਹਰਨੀ ॥ ੫੨ ॥
ਜਿਉਂ ਮਿਤ੍ਰਨਿ ਸੁਖ ਲਖਿ ਕਰਿ ਸੁਖੀਆ। ਤੈਸੀ ਬਿਰਤਿ ਸਭਿਨਿ ਸੋਂ ਰਖੀਆ।
ਨਿਜ ਗੁਣ ਧਨ ਨਿਜ ਜਸ ਬਿਸਤੀਰਨ। ਕਰਤਿ ਮਾਨ ਇਹ ਹੈ ਬਡ ਜੀਰਨ ॥ ੫੩ ॥

ਲਖਿ ਕਰਿ ਸਭਿ ਹਰਿਕੀ ਵਡਿਆਈ। ਰਿਦੇ ਗ਼ਰੀਬੀ ਚੂਰਨ ਖਾਈ।
ਹਰਿ ਸਿਮਰਨ ਰੁਚਿ ਸੋਂ ਲਿਵਲਾਗੀ। ਲਖਹਿ ਅਰੂਜ ਇਹ ਭੂਖ ਸੁ ਜਾਗੀ ॥ ੫੪ ॥
ਬਿਸ਼ੈ ਬਾਸ਼ਨਾ ਤ੍ਰਿਸ਼ਨਾ ਖਾਂਸੀ। ਦਿਨ ਪ੍ਰਤਿ ਵਰਧਤਿ ਕਬਿ ਨ ਬਿਨਾਸ਼ੀ।
ਮਿਥਜਾ ਸਭਹਿ ਪਦਾਰਥ ਜਾਨੀ। ਇਹ ਚਟਨੀ ਤਿਹ ਕਰਿਹੀ ਹਾਨੀ ॥ ੫੫ ॥
ਕਾਮ ਕ੍ਰੋਧ ਅਰ ਮੋਹ ਤ੍ਰਿਦੋਖੂ। ਜਿਨ ਸਭਿ ਜੀਵਨ ਕੀ ਸੁਧ ਸੋਖੂ।
ਸਤਿਗੁਰ ਬਚਨ ਤੁਬੇਸੁਰ ਪੂਰੀ। ਨਿਤ ਸੇਵਹਿ ਤਿਹ ਮੈਂ ਹੁਇ ਦੂਰੀ ॥ ੫੬ ॥
ਬਮਨ ਰੋਗ ਕਰਿਹੀ ਪਰਨਿੰਦਾ। ਹਟਹਿ ਲਖਹਿ ਸਭਿ ਤੇ ਨਿਜ ਮੰਦਾ।
ਅਸ ਬਿਧਿ ਕੇ ਰੁਜ ਸੋਂ ਮਨ ਪੂਰਨ। ਮਿਟਹਿ ਸੇਵ ਗੁਰ ਪਦ ਰਜ ਚੂਰਨ ॥ ੫੭ ॥
[ਨਾਃ ਪ੍ਰਃ ਪ੍ਰਃ ਧਿਃ ੧੨

ਜ. ਬੋਲੀਆਂ–

੧. ਲਹਿੰਦਾ ਪੰਜਾਬੀ–ਮੈਂਡਾ ਪੀਰ ਸਦੇਂਦਾ ਤੋਕੋ। ਬਾਤ ਬੁਝੇਂਦਾ ਭੇਜਾ ਮੋਕੋ।
ਵਤ ਘਿੰਨਣ ਮੈਂ ਆਯੋ ਧਾਈ। ਜੁਲ ਦਰਵੇਸ਼ ਪੀਰ ਇਹ ਥਾਈਂ ॥੬੧॥
[ਨਾਃ ਪ੍ਰਃ ਉਃ ਧਿਃ ੩੧
ਘਿੰਨਹੁ ਵਤ ਗਲਾਈਏ ਜੋ ਮੈ ਤੇ ਕੋ ਬੱਦ। [ਨਾਃ ਪ੍ਰ ਉਃ ੩੭–੧੨
ਮੈਂ ਕੂੰ ਘਿੰਨਹੁ ਵੰਞ ਉਥਾਊਂ ॥ [ਨਾਃ ਪ੍ਰਃ ਉਃ ੩੨–੨੧

੨. ਉਰਦੂ ਫਾਰਸੀ ਮਿਲਵੀਂ–
ਵਲਾਇਤ ਵਲੀ ਅਹਲਿ ਆਰਫ ਕਮਾਲ। ਜਿਨ੍ਹੋਂ ਕੇ ਮਿਲੇ ਰੱਬ ਪਾਈਏ ਜਮਾਲ।
ਆਰਫ ਫਕਰ ਰੱਬ ਕੀ ਪਾਕ ਜ਼ਾਤ। ਜਿਨ੍ਹੋਂ ਕੀ ਮਿਹਰ ਸੰਗ ਹੋਈਅਹਿ ਨਿਜਾਤ ॥ ੧੭ ॥
ਕਾਦਰ ਪਿਖਨਿ ਇਕ ਸ਼ਕਲ ਦਰਮਿਯਾਂ। ਜਿਨ੍ਹੋਂ ਪੈ ਮਿਹਰ ਤੁਮ ਤਿਨ੍ਹੋਂ ਇਹ ਲਿਯਾਂ।
ਮਿਲੋਂ ਆਪ ਕੇ ਸੰਗ ਅੱਲਹੁ ਕਰਮ। ਹਾਸਲ ਮੁਰਾਦੋਂ ਮਿਟਾਵੇ ਭਰਮ ॥ ੧੮ ॥
ਮੁਰਸ਼ਿਦ ਮਿਯਾਂ ਮੀਰ ਮੋਹੂ ਕਹਾ। ਸ਼ੁਨੀਦਮ ਸਿਫਤ ਬਡ ਸੁ ਦੀਦਨ ਚਹਾ।
ਸ਼ਬੋ ਰੋਜ਼ ਦੀਦਾਰ ਕੋ ਸ਼ੌਕ ਹੈ। ਜੁ ਤਾਲਿਬ ਫਕਰ ਕਾ ਤਿਸੇ ਜ਼ੌਕ ਹੈ ॥ ੨੦ ॥
[ਰਾਸ ੯ ਅੰਸੂ ੧੭

੩. ਸੰਸਕ੍ਰਿਤ–ਨਾਮ ਕੋਸ਼, ਬਾਲਮੀਕੀ ਰਾਮਾਯਣ ਤੇ ਆਤਮ ਪੁਰਾਣ ਦਾ ਅਨੁਵਾਦ ਆਪ ਦੀ ਸੰਸਕ੍ਰਿਤ ਦੀ ਵਾਕਫੀ ਦੀ ਦਲੀਲ ਹਨ। ਸੰਸਕ੍ਰਿਤ ਵਿਚ ਰਚਨਾ ਕਰਨ ਲਈ ਦੇਖੋ:–
ਵਿਸ਼ੇਸ਼ੈ ਵਿਸ਼ੂ ਮਿਤਜੁਕੂੰ ਸੰਪੁਟੇ ਵਿਸ਼ੂ ਭੂਸ਼ਣੈਃ।
ਵਿਸ਼ੂ ਬੋਧੈ ਸ੍ਰਯੈ ਬ੍ਰਹਮ ਤੈ ਪ੍ਰਣਵਾਦੀ ਨਮਾਮਿਹੈ* ॥ ੧ ॥ [ਰਾਸ ੭ ਅੰਸੂ ੩

੪. ਪੰਜਾਬੀ–

---

*ਜਾਪਦਾ ਹੈ ਕਿ ਇਹ ਤੇ ਇਸ ਤੋਂ ਅਗਲੇ ਸਲੋਕ ਭਾਈ ਗੁਰਦਾਸ ਜੀ ਦੀ ਪੌੜੀ ੪੯ ਵਾਰ ੧ ਦਾ ਸੰਸਕ੍ਰਿਤ ਵਿਚ ਕਵੀ ਜੀ ਨੇ ਖੁੱਲ੍ਹਾ ਅਨੁਵਾਦ ਕੀਤਾ ਹੈ। ਹੋ ਸਕਦਾ ਹੈ ਕਿ ਏਹ ਸੰਸਕ੍ਰਿਤ ਸਲੋਕ ਭਾਈ ਗੁਰਦਾਸ ਜੀ ਕ੍ਰਿਤ ਹੀ ਹੋਣ, ਪਰੰਤੂ ਉਹਨਾਂ ਦੇ ਰਚਿਤ ਗ੍ਰੰਥਾਂ ਵਿਚ ਏਹ ਅਜੇ ਤਕ ਕਿਤੇ ਨਜ਼ਰ ਨਹੀਂ ਪਏ। ਇਥੇ ਹੀ ਇਹ ਆਏ ਹਨ ਤੇ ਕਵੀ ਜੀ ਨੇ ਕੋਈ ਵੇਰਵਾ ਨਹੀਂ ਖੁਹਲਿਆ।

ਗਰਜੇ ਪੁੰਜ ਪਹਾੜੀ ਭੜਥੂ ਘੱਤਿਆ। ਕੁੱਖ ਨ ਮੁੜੇ ਪਿਛਾੜੀ ਖੜਗ ਪ੍ਰਹਾਰਦੇ।
ਢਾਲੇਂ ਓਟ ਅਗਾੜੀ ਸੰਮੁਖ ਆਂਵਦੇ। ਲਹੂ ਕ੍ਰਿਪਾਣ ਉਘਾੜੀ ਪਕੜ ਨਚਾਂਵਦੇ ॥ ੧੧ ॥
ਇਤ ਤੇ ਛਾਲੀਂ ਉੱਠੇ ਸਿੰਘ ਸੁਹਾਂਵਦੇ ਰੌਰੀ ਤੀਰਨ ਵੁੱਠੇ ਛਹਿਬਰ ਸੀ ਲਗੀ।
ਹਥਾਵੱਥ ਹੁਇ ਕੁੱਠੇ ਅੱਗੇ ਆਂਵਦੇ। ਤੜਫਤਿ ਧਰ ਪਰ ਲੁੱਠੇ ਪਏ ਕਰਾਂਹਦੇ ॥ ੧੨॥
[ਰਤ ੫ ਅੰਸੂ ੧੬

੫. ਬ੍ਰਿਜਭਾਸ਼ਾ—ਆਪ ਦੀ ਰਚਨਾਂ ਹੀ ਇਸੇ ਬੋਲੀ ਵਿਚ ਹੈ ਉਦਾਹਰਣ ਦੇਣ ਦੀ ਕੋਈ ਖਾਸ ਲੋੜ ਨਹੀਂ।

੪. ਘੋੜਿਆਂ ਸੰਬੰਧੀ—

੧. ਤਨ ਕੋ ਬਰਨ ਦਿਪਤ ਇਸ ਭਾਂਤੀ। ਮਨਹੁੰ ਤਾਫਤਾ ਸੁੰਦਰ ਕਾਂਤੀ।
ਜੁਗਮ ਸ਼ੋਨ ਲਘੁ ਸੁੰਦਰ ਖਰੇ। ਆਯੁਤ ਛਾਤੀ ਲੋਚਨ ਖਰੇ॥ ੭ ॥
ਅਲਪ ਗਾਮਚੀ, ਸੁੰਮ ਬਡੇਰੇ। ਬੰਕੀ ਗ੍ਰੀਵ ਚਲਹਿ ਜਿਸ ਬੇਰੇ।.....
ਸੁੰਦਰ ਚਾਲ ਪਾਇ ਕਰਿ ਫੇਰਾ। ਲੋਕਤਿ ਚਾਹਤਿ ਬੇਗ ਬਡੇਰਾ।
ਬਹੁਰੋ ਲਾਰਾ ਫੇਰਨਿ ਕੀਨਿ। ਕਰਤਿ ਓਜ ਗੁਰ ਧੀਰਜ ਦੀਨ ॥ ੯ ॥
ਛੋਟੀ ਛਾਲ ਉਛਾਲਨਿ ਕਰੇ। ਗਿਨਿ ਗਿਨਿ ਚਰਨ ਮਨਹੁੰ ਧਰਿ ਧਰੇ।
ਬਹੁਰ ਧਵਾਇ ਬੇਗ ਕੋ ਹੇਰਾ। ਭਾਖਤਿ ਕਵਿ ਤਿਹ ਪ੍ਰਜਸੁ ਬਡੇਰਾ ॥ ੧੦ ॥
ਜਨੁ ਬਾਜੀ ਮੇਲੀ ਬਡ ਬਾਜੀ। ਨਟ ਬਾਜੀ ਜਿਸ ਦੇਖਤਿ ਲਾਜੀ।
ਪੌਨ ਰੌਨ ਕੋ ਕੌਨ ਪਿਛੇਰੈ। ਬਪੁਰੇ ਮ੍ਰਿੱਗ ਕਹਾਂ ਸਮ ਦੇਰੈਂ ॥ ੧੧ ॥
ਮਨ ਕੋ ਸਾਥ ਸਖਾਪਨ ਧਾਰੈ। ਜਨੁ ਚਪਲਾ ਕੋ ਚਪਲ ਸਿਖਾਰੈ।
ਨਯਨ ਨਾਗਰੀ ਤੇ ਹੁਦਿ ਆਗਰ। ਕਿਧੌਂ ਜੁਪ ਕੋ ਦਾਵ ਉਜਾਗਰ ॥ ੧੨ ॥
ਛਾਤੀ ਛੁਵੈਂ ਛਾਲ ਪਗ ਦੇਨ। ਛਿਤ ਲਗ ਪਾਛਲ ਪਾਇ ਸੁ ਔਨ।
ਥਰਕਤਿ ਮਨਹੁ ਥਾਰ ਮਹਿੰ ਮੋਤੀ। ਜਨੁ ਜਲ ਮਛਲੀ ਇਤ ਉਤ ਹੋਤੀ ॥੧੩॥
[ਰਾਸ ੬ ਅੰਸੂ ੭੬

੨. ਤੇਜ ਜਾਨ ਭਾਈ ਕਰ ਫੇਰਾ। ਗਿਨਿ ਗਿਨਿ ਚਰਨ ਧਰੇ ਤਿਸ ਬੇਰਾ।
ਲਘੁ ਛਾਲਨ ਤੇ ਸੋਹਤਿ ਬਾਜੀ। ਜਨੁ ਉੱਤਮ ਨਟ ਕੀਨਸਿ ਬਾਜੀ ॥ ੩੬ ॥
ਸੁੰਮ ਆਗਲੇ ਛੁਵਤਿ ਸੁ ਛਾਤੀ। ਕਰਤਿ ਕੁੰਡਲੀ ਜੁਗ ਇਕ ਭਾਂਤੀ।
ਛਿਤ ਛੁਹਾਇ ਪਾਛਲ ਪਗ ਜਾਨੂੰ। ਉਠਿ ਉਠਿ ਪਰਤਿ ਸ਼ੁਭਤਿ ਬਲਵਾਨੂੰ ॥ ੩੭ ॥
ਚਪਲਤਿ ਚਲਤਿ ਕਹਾਂ ਮ੍ਰਿਗਛੌਨਾ। ਧਾਇ ਪਿਛਾਰੀ ਡਾਰਤਿ ਪੌਨਾ।
ਇਕ ਦੁਇ ਛਾਰ ਕਰਾਇ ਬਡੇਰੀ। ਧੀਰ ਦੇਤਿ ਰੋਕਜੋ ਤਿਸ ਬੇਰੀ ॥ ੩੮ ॥
[ਰਾਸ ੭ ਅੰਸੂ ੩੯

੩. ਹਯ ਅਰੂਢਿਬੇ ਬਿਦਜਾ ਫੇਰਨ। ਅਧਿਕ ਧਵਾਵਹਿੰ ਫਾਂਧਹਿੰ ਪ੍ਰੇਰਨ ॥ ੧੩ ॥
ਛਾਲ ਬਿਸਾਲ ਅਲਪ ਕਰਵਾਵਹਿੰ। ਬਾਗਨ ਕੇ ਅਨੁਸਾਰ ਕੁਮਾਵਹਿੰ।
ਕਰਹਿੰ ਕੁੰਡਲਾਕਾਰ ਬਿਸਾਲੇ। ਪਲਟਹਿੰ ਤੁਰਤ ਫੁਰਤ ਕਰ ਨਾਲੇ ॥ ੧੪ ॥
ਪੁਨਹਿੰ ਅਟੇਰਨ ਕੀ ਬਿਧ ਪ੍ਰੇਰਨ। ਹੋਤ ਚਲਾਕੀ ਫਿਰ ਫਿਰ ਫੇਰਨ। [ਰੁਤ ੧ ਅੰਸੂ ੧੮

੪. ਅੜੀਅਲ ਘੋੜਿਆਂ ਦੇ ਐਬ ਵੀ ਆਪ ਨੂੰ ਪਤਾ ਸਨ, ਯਥਾ:—

ਇਕ ਬੜਵਾ ਤਹਿੰ ਖਰੀ ਤਬੇਲੇ। ਜਿਸ ਪਰ ਚੜਨੋਂ ਅਧਿਕ ਦੁਹੇਲੇ ॥ ੩੪ ॥
ਅਤਿ ਅੜੀਅਲ ਨਹਿੰ ਚਲਹਿ ਅਗਾਰੇ। ਹਠੈ ਕਸਾ ਬਹੁ ਪੁਸ਼ਤ ਨਿਕਾਰੇ।
ਚਰਖੀ ਫਿਰਿ ਗੇਰਹਿ ਅਸਵਾਰਾ। ਫਾਂਦਤਿ ਬੱਕ੍ਰ ਨ ਦੇਹਿ ਸੰਭਾਰਾ ॥ ੩੫ ॥
ਭਾਜ ਚਲਹਿ ਤਬਿ ਅਟਕਹਿ ਨਾਂਹੀ। ਮੁਹਤਾਣੀ ਬਹੁ ਐਬਨ ਮਾਂਹੀ।

[ਰਾਸ ੧ ਅੰਸੂ ੭

੧੨. ਧਿਆਨ ਮੂਰਤੀ।

ਕਵਿ ਸੰਤੋਖ ਸਿੰਘ ਜੀ ਨੇ ਆਪਣੇ ਭਗਤੀ ਭਾਵ ਤੇ ਪ੍ਰੇਮ ਤਰੰਗਾਂ ਵਿਚ ਸਤਿਗੁਰਾਂ ਦੇ ਸਰੂਪ ਵਰਣਨ ਕੀਤੇ ਹਨ, ਇਸ ਤਰ੍ਹਾਂ ਕਿ ਧਿਆਨ ਵਿਚ ਮੂਰਤੀ ਝਾਉਲੇ ਮਾਰਨ ਲਗ ਜਾਂਦੀ ਹੈ। ਏਹ ਬੰਦਸ਼ਾਂ ਕਵਿਤਾ ਦੇ ਚਮਤਕਾਰਾਂ ਨਾਲ ਮਾਲਾ ਮਾਲ ਹਨ। ਯਥਾ:—

੧. ਸ਼੍ਰੀ ਗੁਰ ਨਾਨਕ ਦੇਵ ਜੀ ਦੇ ਅਤਿ ਸੁਖਮ ਬਾਲ ਅਵਸਥਾ ਦੇ ਦਰਸ਼ਨ—

ਸਭਿ ਅੰਗਨ ਕੇ ਸੁੰਦਰ ਲੱਛਨ। ਲਗਜੇ ਬਿਲੋਕਨਿ ਬਿੱਪ ਬਿਚੱਛਨ।
ਅਰੁਨ ਚਰਨ ਬਰ ਮ੍ਰਿਦੁਲ ਸੁਹਾਵੈਂ। ਜਿਮ ਦਲ ਕੋਕਨਦੰ ਦ੍ਰੁਤਿ ਪਾਵੈਂ ॥ ੨੭ ॥
ਭੁਜ ਆਜਾਨ ਕੰਧ ਸ਼ੁਭ ਊਚੇ। ਕਰਜ ਅਰੁਨ ਜਿਉਂ ਨਗ ਹੁਇੰ ਸੂਚੇ।
ਕਰ ਸ਼ਾਖਾ ਇਕਸਾਰ ਬਿਸਾਲਾ। ਉਰ ਆਯੁਤ ਸ਼ੋਭਤਿ ਛਬਿ ਛਾਲਾ ॥ ੨੮ ॥
ਦਾਹਨ ਕਰ ਮਹਿੰ ਚਮਰ ਬਨਾਵਾ। ਛਤਰ ਬਾਮ ਮਹਿੰ ਰੁਚਿਰ ਸੁਹਾਵਾ।
ਕੋਮਲ ਗੋਲ ਕਪੋਲ ਸੁਹਾਵਨ। ਉਨਤ ਨਾਸਕਾ ਮੋਦ ਬਢਾਵਨ ॥ ੨੯ ॥
ਅਰਧੰ ਚੰਦ੍ਰਾਕਾਰ ਲਿਲਾਰੰ। ਧਨੁ ਭ੍ਰਿਕੁਟੀ ਸੁਕ੍ਰੁੰਚ ਬਿਨ ਬਾਰੰ।

[ਨਾ ਪ੍ਰ ਪ੍ਰ ਕਿ: ੭

੨. ਸ਼੍ਰੀ ਗੁਰ ਨਾਨਕ (ਯੁਵਾ ਅਵਸਥਾ) ਦਰਸ਼ਨ—

ਸੁੰਦਰ ਬਦਨ ਪਰ ਤਨਕ ਸ਼ਮਸ ਮਸ, ਮਾਨਹੁੰ ਸ਼ਿੰਗਾਰ ਨਿਜ ਰੂਪ ਪ੍ਰਗਟਾਵਈ।
ਕਿਧੌਂ ਸੰਸੀ ਪਾਸ ਚਹਿ ਪਸਰਜੋ ਤਮਸ ਜਸ, ਕਿਧੌਂ ਮੁਖ ਸਾਭਸ ਮੈਂ ਮਧੁਪ ਸੁਹਾਵਈ।
ਭ੍ਰੂਜਾਂ ਹੈ ਪ੍ਰਲੰਬ ਭਾਰੀ,ਉੱਨਤ ਸਿਕੰਧ ਚਾਰੀ, ਦਯਾ ਭਰੀ ਨੈਨ ਕੋਰ ਚਿੱਤ ਕੋ ਚੁਰਾਵਈ।
ਕੁੰਡਲ ਕਪੋਲ ਪਰ ਝਲਕਤਿ ਲੋਲ ਭਏ, ਚਿਬੁਕ ਅਮੋਲ ਛਬਿ ਹੇਰੇ ਤੇ ਲੁਭਾਵਈ ॥੧੬॥

[ਨਾ ਪ੍ਰ ਪ੍ਰ ਕਿ ੧੯

੩. ਸ਼੍ਰੀ ਗੁਰ ਨਾਨਕ (ਵੀਰ ਰਸੀ) ਦਰਸ਼ਨ—ਹੇਠਲੇ ਛੰਦ ਵਿਚ ਸਰੂਪ ਦਾ ਵਰਣਨ ਨਹੀਂ ਪਰ ਗੁਰੂ ਜੀ ਨੂੰ ਜੋਧੇ ਦਾ ਰੂਪ ਦੇਕੇ ਧਰਮ ਯੁੱਧ ਲਈ ਦੈਵੀ ਗੁਣਾਂ ਦਾ ਕੁਣ ਸਰੂਪ ਬੰਨ੍ਹ ਵਿਖਾਇਆ ਹੈ।

ਦਿਗਬਿਜੈ ਹੇਤ ਸਾਜਿ ਬੇਦੀ ਕੁਲ ਕੇਤ ਦਲ ਚਲੇ ਦੰਭ ਦਲਿਬੇ ਕਉ ਦਲਨਿ ਬਿਦਾਰਿਯਾ। ਭਗਤਿ ਕੀ ਕੇਤ ਪਟ ਪ੍ਰੇਮ ਕੇ ਸਮੇਤ ਕਰ, ਕੀਰਤਿ ਨਿਸ਼ਾਨੋ ਘਹਿਰਾਨੋ ਘਨ ਡਾਰਿਯਾ। ਗਜਾਨ ਕੋ ਖੜਗ ਧਰਿ, ਜੁਗਤ ਕਮਾਨ ਕਰਿ, ਨਾਨਾ ਦ੍ਰਿਸ਼ਟੰਤ ਲੀਨ ਸਿਲੀਮੁਖ ਧਾਰਿਯਾ। ਜਹਾਂ ਦਿਢ ਕੋਟ ਤਹਾਂ ਕਰਾਮਾਤ ਤੋਪ ਸੰਗ ਢਾਹਿਕੇ ਮੋਦਨ ਕੀਨ, ਮਿਲੇ ਅਰਿ ਹਾਰਿਯਾ ॥ ੨ ॥ ਨਾਮ ਕੋ ਭਜਨ ਨੀਕੋ ਪਹਿਰ ਸੰਨਾਹ

ਤਨ, ਕੋਟਿਕ ਤਰਕ ਤਰਵਾਰ ਨ ਕਟਤਿ ਹੈ। ਨੀਵੇਂ ਮਨ ਰਾਖਨ ਸਿਪਰ ਗਹਿ ਹਾਥ ਬਿਖੈ ਕ੍ਰੋਧ ਰੂਪ ਬਾਨ ਜਾਂਕੇ ਛੁਇ ਨ ਸਕਤਿ ਹੈ। ਧੀਰਜ ਸੰਤੋਖ ਸਤਿ ਦਾਨ ਇਸ਼ਨਾਨ ਮਤਿ ਦਯਾ ਉਪਕਾਰ ਅਤਿ ਸ਼ੂਧਾ ਜੀ ਛਕਤਿ ਹੈ। ਧਰਮ ਤੇ ਆਦਿ ਜੋਧਾ ਔਰ ਬਡੇ ਚਢੇ ਸੰਗ ਜੀਤਿਬੇ ਕੋ ਮੋਹ ਮਾਰ ਮਾਰ ਹੀ ਰਟਤ ਹੈਂ ॥੩॥ [ਨਾਮ ਪ੍ਰ ਪ੍ਰ ਥਿ ੯੦

੪. ਸ਼੍ਰੀ ਗੁਰੂ ਹਰਿ ਗੋਵਿੰਦ ਦਰਸ਼ਨ—

ਉਦੇ ਭਯੋ ਦਿਨਕਰ ਜਿਸ ਕਾਲੇ। ਪਹਿਰਜੋ ਜਾਮਾ ਜਿਸ ਗਨ ਪਾਲੇ।
ਛਬਿ ਉਸ਼ਨੀਕ ਸੀਸ ਪਰ ਧਾਰੀ। ਜਿਗਾ ਬਧੀ ਉਪਰ ਦੁਤਿ ਕਾਰੀ ॥ ੬ ॥
ਕਲਗੀ ਮੁਕਤਾ ਗੁੱਛ ਉਜਾਲਾ। ਮੁਖ ਮੰਡਲ ਪਰ ਕੁੰਡਲ ਝਾਲਾ।
ਮਾਲ ਬਿਸਾਲ ਸੁਢਾਲ ਜਿ ਮੁਕਤਾ। ਸਬਜ਼ੇ ਹੀਰਨ ਚਾਰ ਸੁ ਯੁਕਤਾ ॥ ੭ ॥
ਨਵਰਤਨੇ ਪਹਿਰਤਿ ਛਬਿ ਪਾਏ। ਜਨ ਨਦ ਗੋਹ ਤਿਸਕੇ ਮਿਸ ਆਏ।
ਅਰਿਦ ਸੁੰਦਰ ਸ਼ੋਭਤਿ ਜ਼ਾਹਰ। ਜ਼ਬਤ ਜ਼ੇਬ ਜਿਨ ਜਰੇ ਜਵਾਹਰ ॥ ੮ ॥
ਕੰਕਨ ਕੰਚਨ ਕੇ ਖਚਿ ਹੀਰੇ। ਛਾਪ ਛਲਾਯਨ ਛਬਿ ਰੰਭੀਰੇ।
[ਰਾਸ ੭ ਅੰਸੁ ੭੨

ਦੁਇ ਸ਼ਮਸ਼ੇਰ ਗਰੇ ਸਮ ਸ਼ੇਰ। ਕਢ ਨਿਖੰਗ ਕਰ ਮਹਿੰ ਧਨੁ ਹੇਰਿ।
ਸ਼ਸਤ੍ਰਨ ਸਹਿਤ ਭੀਲ ਬਰ ਬੰਕਾ। ਸੁਖਦ ਸੇਵਕਨਿ ਰਿਪੁਨਿ ਅਤੰਕਾ ॥ ੯ ॥
[ਰ ਸ ੭ ਅੰਸੁ ੭੭

ਦਿਨ ਪ੍ਰਤਿ ਸਤਿਗੁਰ ਚਾਰੁ ਸ਼ਰੀਰ। ਬਲ ਯੁਤਿ ਬਧਹਿ ਰਿਦੇ ਬਹੁ ਧੀਰ।
ਚਰਨ ਬਿਲੰਦ ਮ੍ਰਿਦੁਲ ਅਰਬਿੰਦ। ਨਖ ਸੁੰਦਰ ਯੁਤ ਅੰਗੁਰੀ ਬ੍ਰਿੰਦ ॥ ੧੯ ॥
ਏਡੀ ਜੁਕਤਿ ਅਹੁਣ ਹੈ ਬਰਣ। ਗੁਲਫ ਉਤੰਗ ਸ਼ੁਭੋਪਰ ਚਰਣ।
ਜਾਨੂੰ ਜੰਘ ਮਹਾਂ ਦਿਢ ਹੋਏ। ਮਨਹੁੰ ਓਜ ਕੇ ਥੰਭ ਖਰੋਏ ॥ ੨੦ ॥
ਆਯੁਤ ਛਾਤੀ ਅਤਿਸ਼ੈ ਗਾਢੇ। ਬੱਜ੍ਰ ਕਪਾਟ ਕਠਨ ਰਿਪੁ ਠਾਢੇ।
ਉਦਰ ਸਤ੍ਰਿਵਲੀ ਸੁੰਦਰ ਸੋਹਤਿ। ਨਾਭਿ ਗੰਭੀਰ ਦਿਖਤਿ ਚਿਤ ਮੋਹਤਿ ॥੨੧॥
ਬਾਹੁ ਅਜਾਨ ਸੁ ਅਸ ਅਜ ਮਾਨੋ। ਸ਼ੁਭਤਿ ਕਰੀ ਕਰ ਬਲੀ ਮਹਾਨੋ।
ਦਿਪਤਿ ਪ੍ਰਚੰਡ ਬਡੇ ਭੁਜਦੰਡ। ਮਨਹੁੰ ਬੱਜ੍ਰ ਕੇ ਦਿਹ ਜੁਗ ਖੰਡ ॥ ੨੨ ॥
ਤ੍ਰੈਗ ਸਿਕੰਧਨ ਤੇ ਬਹੁ ਛੈਲ। ਜਿਮ ਕ੍ਰਿਖਿਚਰ ਸ਼ੁਨੋ ਬਡ ਬੈਲ।
ਗ੍ਰੀਵਾ ਸਵਾ ਗਲਿਸ਼ਟਿ ਉਚੇਰੀ। ਮੁਕਤਾ ਹੀਰਨਿ ਦਿਪਤਿ ਘਨੇਰੀ ॥ ੨੩ ॥
ਚਿਬੁਕ ਚਾਰੁ ਚੌਰੀ ਕੁਛ ਗੋਲ। ਸੁੰਦਰ ਚਮਕਤਿ ਜੁਗਲ ਕਪੋਲ।
ਅਧਰ ਮ੍ਰਿਦੁਲ ਅਰ ਲਾਲ ਬਿਸਾਲਾ। ਹੀਰਨਿ ਪੰਕਤਿ ਦੰਤ ਉਜਾਲਾ ॥ ੨੪॥
ਮੁਸਕਾਵਤਿ ਐਸੇ ਦਮਕਾਵਤ। ਸੰਪੁਟ ਬਿੱਦ੍ਰਮ ਕਲੀ ਲਖਾਵਤਿ।
ਮੁਖ ਮੰਡਲ ਆਯੁਤ ਦਿਪਤਾਵੇ। ਕਮਲ ਪ੍ਰਫੁੱਲਜਤਿ ਮਹਤ ਲਖਾਵੈ ॥ ੨੫ ॥
ਸ਼ਾਰਦ ਚੰਦ ਮਨਹੁੰ ਸੁਖਕੰਦ। ਬਚਨ ਸੁਧਾ ਸ਼੍ਰਵਤੇ ਗਨ ਬ੍ਰਿੰਦ।
ਦੀਰਘ ਦਰਸ਼ਨ ਦੇਖਤਿ ਕਾਵੇ। ਕੀਰ ਨਾਸਕਾਂ ਤ੍ਰੈਗ ਸੁਹਾਵੈਂ ॥ ੨੬ ॥
ਕੁੰਡਲ ਕਰਨ ਜਰਾਊ ਬਨੇ। ਡੋਲਤਿ ਦੁਚਿਰ ਲਾਗ ਘਨ ਘਨੇ।

ਕਮਲ ਪਾਂਖਰੀ ਚਾਰੁ ਸਰੀਖੀ। ਆਂਖ ਬਡੀ ਜੁਗ ਤੀਖੀ ਤੀਖੀ ॥ ੨੭ ॥
ਬਰਨੀ ਕੁਟਿਲ ਕੋਰ ਸਮ ਬਾਨਾ। ਤਿਰਛੀ ਚਿਤਵਨ ਕ੍ਰਿਪਾ ਨਿਧਾਨਾ।
ਦੁੰਦਭਿ ਸੁਰ ਸੋਂ ਸ਼ਬਦ ਗੰਭੀਰਾ। ਉਪਦੇਸ਼ਤਿ ਸਿੱਖਨ ਬਰ ਬੀਰਾ ॥ ੨੮ ॥
ਭ੍ਰਿਕੁਟੀ ਕੁਟਿਲ ਕਮਾਨ ਸਮਾਨਾ। ਭਰਜੋ ਭਾਗ ਤੇ ਭਾਲ ਮਹਾਨਾ।
ਮੋਚਕ ਚਿੱਕ੍ਰਨ ਕੇਸ਼ ਵਿਸ਼ੇਸ਼। ਸਿਰ ਉਸ਼ਨੀਕ ਸੁਹਾਇ ਅਸ਼ੇਸ਼ ॥ ੨੯ ॥
ਕਲਗੀ ਜਿਗਾ ਜ਼ੇਬ ਜਿਨ ਜ਼ਾਹਰ। ਜ਼ਬਰ ਜੋਤਿ ਜਗਮਗਤਿ ਜਵਾਹਰ।
ਸਰਬ ਬਿਭੂਖਨ ਭੂਖਤਿ ਭਾਰੇ। ਬਰਣ ਬਰਣ ਬਰ ਬਸਤ੍ਰ ਸੁਧਾਰੇ ॥ ੩੦ ॥
ਧਨੁ ਬਿੱਦਜਾ ਅਭਜਾਸ ਕਮਾਵੈਂ। ਕਹਿ ਕਹਿ ਖਪਰੇ ਤੀਰ ਘਰਾਵੈਂ।
ਧਰਿ ਧਰਿ ਮਾਰਹਿੰ ਦੂਰ ਨਿਸ਼ਾਨਾ। ਬਡੇ ਬੇਗ ਤੇ ਛਟਹਿੰ ਬਾਨਾ ॥ ੩੧ ॥
ਚਾਂਪ ਕਠੋਰ ਕਹਤਿ ਬਨਿਵਾਵਹਿੰ। ਬਡ ਬਲ ਕਰਿ ਜੋ ਐਂਚਜੋ ਜਾਵਹਿ।
ਸੰਮਤ ਏਕ ਬਿਤਹਿ ਪੁਨ ਕਹੈਂ। ਧਨੁ ਦੁਗਨੋ ਦਿਢ ਕਰ ਮਹਿੰ ਗਹੈਂ ॥ ੩੨ ॥
ਜੰਗੀ ਤੀਰ ਫੁਲਾਦੀ ਖਪਰੇ। ਕਹਿ ਕਹਿ ਬ੍ਰਿੰਦ ਕਰਾਵਹਿੰ ਅਪਰੇ।
ਹੇਰਿ ਹੇਰਿ ਤੀਖਨ ਬਡ ਤੀਰ। ਸ਼੍ਰੀ ਸਤਿਗੁਰ ਹਰਿਗੋਬਿੰਦ ਧੀਰ ॥ ੩੩ ॥
ਤੁਰਕ ਸ਼ੱਤ੍ਰੁਗਨ ਅੰਗ ਮਝਾਰਾ। ਮਮ ਕਰ ਤੇ ਪ੍ਰਵਿਸ਼ਹਿੰ ਕਿਸ ਬਾਰਾ।
ਕਬਹੁ ਜੰਗ ਮਹਿੰ ਹੋਇ ਨਿਸੰਗ। ਕਰੋਂ ਪ੍ਰਹਾਰਨ ਖਰਨ ਖਤੰਗ ॥ ੩੪ ॥
ਕਬਿ ਤੁਫੰਗ ਕੋ ਕਹੈਂ ਚਲਾਵੈਂ। ਮਾਰਿ ਲੱਛ ਕੋ ਤਰੈ ਗਿਰਾਵੈਂ।
ਮੁੰਗਰੀ ਗਹਿ ਭਾਰੀ ਕੋ ਫੇਰਹਿੰ। ਅਨਿਕ ਬਾਰ ਬਾਹਨ ਤੇ ਪੇਰਹਿੰ ॥ ੩੫ ॥
ਸਰਬ ਨਰਨ ਤੇ ਭੀਲ ਬਡੇਰੋ। ਨਹਿੰ ਸਮ ਅਪਰ ਕਹੁੰ ਕਿਤ ਹੇਰੈ।
ਭੁਜਾ ਜੰਘ ਆਦਿਕ ਅੰਗ ਸਾਰੇ। ਕਰਹਿੰ ਸਰਾਹਨ ਮਿਲਹਿੰ ਨਿਹਾਰੇ ॥ ੩੬ ॥

[ਰਾਸ ੭ ਅੰਸੂ ੭੫

ਸ਼੍ਰੀ ਗੁਰ ਗੋਬਿੰਦ ਸਿੰਘ (ਬੀਰਰਸੀ) ਦਰਸ਼ਨ–

ਸੋਹਤਿ ਸੁਠ ਸੋਢੀ ਕੁਲ ਟੀਕਾ। ਦਰਸ਼ਨ ਕਰਹਿੰ ਭਾਵ ਧਰਿ ਜੀਕਾ।
ਜੁਗਲ ਚਰਨ ਅੰਬੁਜ ਅਰੁਨਾਰੇ। ਨਖ ਪਿਖਿ ਸਸਿ ਟੁਕਰਾ ਚੁਤਿ ਹਾਰੇ ॥੨੦॥
ਮ੍ਰਿਦੁਲ ਅਧਿਕ ਰੇਖਾ ਜੁਤ ਤਰਵਾ। ਸੋ ਦੁਤਿ ਜਾਨਹਿ ਜਿਨਹਿ ਨਿਹਰਿਵਾ।
ਜੁਗਲ ਜੰਘ ਕਦਲੀ ਦਿਕਸਾਰੀ। ਕਟ ਮਹਿੰ ਕਾਛ ਕਛੀ ਛਬਿ ਨਜਾਰੀ॥ ੨੧॥
ਕੁੰਭੀ ਡਿੰਭੁ ਸੁੰਡ ਭੁਜਦੰਡੇ। ਕੰਚਨ ਅੰਗਦ ਮੰਡਨ ਮੰਡੇ।
ਕਟ ਮਹਿੰ ਜਟਤਿ ਤੁਨੀਰ ਸੁਹਾਯੋ। ਚੰਦ੍ਰਹਾਸੁ ਇਕ ਦਿਸ਼ਿ ਛਬਿ ਪਾਯੋ ॥੨੨॥
ਧਨੁਖ ਕਠੋਰ ਸਿਕੰਧੇ ਧਾਰਾ। ਕੋਸਨ ਲਗ ਜਿਸਕੀ ਹੈ ਮਾਰਾ।
ਪੰਕਜ ਪਾਨ ਬਾਨ ਇਕ ਲੀਨੇ। ਕਬਿ ਕਬਿ ਫੇਰ ਪਿਖਹਿੰ ਦ੍ਰਿਗ ਦੀਨੇ ॥੨੩॥
ਅੰਸ ਉਤੰਗ ਸਿੰਘ ਕੀ ਨਜਾਈ। ਜਾਮਾ ਗਰੇ ਬਿਮੋਲ ਸੁਹਾਈ।
ਉਰ ਬਿਸਤਾਰ ਮੋਤੀਅਨਿ ਮਾਲ। ਝੁਲਤਿ ਝਮਕ ਦੁਤਿ ਹੋਤਿ ਉਜਾਲਾ ॥੨੪॥
ਸ਼ਸਸ ਬਦਨ ਪਰ ਸੁੰਦਰ ਸੋਹੀ। ਮਧੁਪਾਵਲਿ ਪੰਕਜ ਪਰ ਹੋਹੀ।
ਕੁੰਡਲ ਚੰਚਲ ਕਾਨਨਿ ਮਾਹੀਂ। ਮੁਖ ਮੰਡਲ ਪਰ ਸ਼ੋਭਤਿ ਛਾਹੀ ॥ ੨੫ ॥

ਕ੍ਰਿਪਾ ਭਰੇ ਦ੍ਵੈ ਨੈਨ ਰਸੀਲੇ। ਚਿਤਵਨ ਤਿਰਛੇ ਛਕਤਿ ਛਬੀਲੇ।
ਬਿਨ ਗੁਨ ਧਨੁਖ ਕੁਟਿਲ ਅਸ ਭੌਹੈਂ।ਡਾਲ ਭਾਗ ਭਰਿ ਹੁਇ ਸਭ ਸੋਹੈਂ ॥੨੬॥
ਚਿਕਨੇ ਕੇਸ ਪਾਸ ਸਰਸਾਏ। ਜਨੁ ਪੰਨਗ ਛੌਨਾ ਸਮੁਦਾਏ।
ਸੀਸ ਬੰਧੀ ਉਸ਼ਨੀਕ ਸੁਹਾਈ। ਉਪਰ ਜਿਗਾ ਅਧਿਕ ਛਬਿ ਛਾਈ॥ ੨੭ ॥
ਕਲਗੀ ਝੁਲਤਿ ਉਤੰਗ ਸੁਰੰਗਾ। ਜਟਤਿ ਜਵਾਹਰਿ ਜੇ ਬਹੁ ਰੰਗਾ।
ਪੁਰਟ ਦੰਡ ਜਟਤੀ ਬਹੁ ਜਾਂਹੀ। ਚੁਰਤਿ ਚੌਰ ਚਾਰਹੁੰ ਦਿਸ ਮਾਂਹੀ॥ ੨੮ ॥
ਜਗਮਗ ਭੂਖਨ ਕਰਤਿ ਸਰੀਰਾ। ਬੈਠੇ ਬਿਕਸਤਿ ਮੁਖ ਬਰ ਬੀਰਾ।
ਹਿੰਦੁ ਧਰਮ ਰੱਛਕ ਗੁਨ ਸਾਗਰ। ਤੁਰਕ ਤਰਨ ਤੋਰਨ ਗਜ ਨਾਗਰ॥ ੨੯ ॥
ਜੇ ਅਸ ਧਯਾਨ ਰਿਦੇ ਮਹੁੰ ਧਰਿਹੀਂ। ਬਿਨ ਪ੍ਰਯਾਸ ਜਗ ਸਾਗਰ ਤਰਿਹੀਂ।

[ਰੁਤ ੩ ਅੰਸੁ ੧੭

ਇਸੇ ਤਰ੍ਹਾਂ ਆਪ ਨੇ ਰੁਤ ੧ ਅੰਸੁ ੨੧ ਵਿਚ ਸ਼੍ਰੀ ਕਲਗੀਧਰ ਜੀ ਦਾ ਬੀਰ ਰਸੀ ਚਿੱਤ੍ਰ ਅੰਕ ੧੮ ਤੋਂ ੩੬ ਤੱਕ ਬੜਾ ਲੰਬਾ ਤੇ ਵਚਿੱਤ੍ਰ ਬੱਧਾ ਹੈ।

੧੩. ਕਵੀ ਜੀ ਦੇ ਰਚਿਤ ਗੁਰੂ ਜਸ ਦੇ ਦੁਰਲਭ ਛੰਦ।

ਇਸ ਗ੍ਰੰਥਾਵਲੀ ਵਿਚ ਗੁਰੂ ਜਸ ਦੇ ਛੰਦ, ਗ੍ਰੰਥ ਦੇ ਛਪ ਜਾਣ ਕਰਕੇ, ਸਭ ਨੂੰ ਪ੍ਰਾਪਤ ਹਨ, ਪਰ ਕਵੀ ਜੀ ਦੇ ਹੋਰ ਐਸੇ ਚਮਤਕਾਰੀ ਛੰਦ ਪ੍ਰਾਪਤਿ ਨਹੀਂ। ਓਹ ਵਿਸ਼ੇਸ਼ ਕਰਕੇ ਰਾਮਾਯਣ ਵਿਚ ਜਗਾ ਜਗਾ ਹਨ। ਜੋ ਛੰਦ ਦੋਹਾਂ ਗ੍ਰੰਥਾਂ ਵਿਚ ਸਾਂਝੇ ਹਨ ਸੋ ਅਸਾਂ ਪਿੱਛੇ ਬਾਲਮੀਕ ਰਾਮਾਯਣ ਦੇ ਹਾਲ ਵਿਚ ਨਕਸ਼ੇ ਵਿਚ ਦਿਖਾ ਦਿਤੇ ਹਨ, ਪਰ ਜੋ ਛੰਦ ਰਾਮਾਯਣ ਆਦਿ ਹੋਰ ਥਾਵਾਂ ਤੇ ਲਿਖੇ ਹਨ ਪਰ ਗੁ: ਪ੍ਰ: ਸੂ: ਵਿਚ ਨਹੀਂ ਆਏ, ਓਹ ਪਾਠਕਾਂ ਨੂੰ ਪ੍ਰਾਪਤਿ ਨਹੀਂ ਹਨ, ਕਿਉਂਕਿ ਰਾਮਾਯਣ ਤੇ ਕੋਸ਼ ਆਦਿ ਗ੍ਰੰਥ ਹੁਣ ਆਮ ਮਿਲਣ ਵਾਲੀਆਂ ਪੁਸਤਕਾਂ ਨਹੀਂ ਹਨ। ਇਸ ਕਰਕੇ ਓਹ ਛੰਦ ਅਸੀਂ ਸੰਕਲਤ ਕਰਕੇ ਏਥੇ ਦੇਂਦੇ ਹਾਂ, ਤਾਂਕਿ ਕਵੀ ਜੀਦੀ ਕੀਤੀ ਹੋਈ ਮਿਹਨਤ ਤੇ ਪ੍ਰੇਮਾ ਭਗਤੀ ਤੋਂ ਇਸ ਗ੍ਰੰਥ ਦੇ ਪਾਠਕ ਪੂਰਨ ਲਾਭ ਉਠਾ ਸਕਣ।

੧. ਕਬਿਤ--

ਸ੍ਰੀ ਗੁਰੂ ਨਾਨਕ ਅਨੂਪ ਬ੍ਰਹਮ ਰੂਪ ਭਏ ਅੰਗਦ ਅਮਰ ਗੁਰੂ ਰਾਮਦਾਸ ਦੇਸ਼ ਹਰਿ।
ਸਤਿਗੁਰੂ ਅਰਜਨ ਸ੍ਰੀ ਹਰਿਗੁਬਿੰਦ ਚੰਦ ਹਰਿਰਾਇ ਦੇਤਿ ਹੈਂ ਅਨੰਦ ਕੋ ਬਿਲੰਦ ਬਰ।
ਕਸ਼ਟ ਨਿਕੰਦ ਹਰਿ ਕ੍ਰਿਸ਼ਨ ਮੁਕੰਦ ਜਨ ਤੇਗ ਸੁ ਬਹਾਦਰ ਬਿਸ਼ਾਰਦ ਬਿਗਯਾਨ ਤਰ[1]।
ਸ੍ਰੀ ਗੁਬਿੰਦਸਿੰਘ ਲੋ ਅਰਿੰਦਮ[2]ਪਦਾਰਬਿੰਦ ਬੰਦੋਂ ਬੈਦਿ ਦੁੰਦ ਹਰਿਦੁੰਦ ਹਾਥ ਬੰਦ ਕਰਿ[3]।

[ਕਾਲ ਦਾਂਡ ਸਰਗ ੧

੨. ਹਾਥ ਪੈ ਬਿਰਾਜਤੋ ਬਾਜ, ਸਾਜਿਓ ਅਖੇਰ ਸਾਜ, ਰਾਜੈਂ ਮਹਾਂਰਾਜ ਦੁਤਿ ਲਾਜਤਿ ਅਨੇਗ ਕੋ।
ਕੰਧੇ ਪੈ ਕਮਾਨ, ਏਕ ਪਾਨ ਗਹੀ ਬਾਗ ਤਾਨ[4], ਕਟ ਸੋਂ ਕ੍ਰਿਪਾਨ ਕਸਜੋ ਸੁੰਦਰ ਨਿਖੰਗ ਕੋ।

[1]ਜੋ ਤੱਤ੍ਰ ਗਯਾਨ ਵਿਚ ਪ੍ਰਸਿੱਧ (ਅਥਵਾ ਚਤੁਰ) ਹੋਏ ਹਨ ਉਹਨਾਂ (ਸਭਨਾਂ) ਤੋਂ ਵਿਸ਼ੇਸ਼ ਹਨ। [2]ਵੈਰੀਆਂ ਨੂੰ ਦਮਨ (ਨਾਸ਼) ਕਰਨ ਵਾਲੇ। [3]ਦੋਵੇਂ ਹੱਥ ਜੋੜਕੇ ਦ੍ਵੰਦਾ ਦੇ ਨਾਸ਼ ਕਰਨ ਵਾਲੇ (ਸਾਚੇ) (ਗੁਰੂ ਸਾਹਿਬਾਂ) ਨੂੰ ਬੰਦਨਾਂ ਕਰਦਾ ਹਾਂ। [4]ਖਿੱਚ ਕੇ (ਘੋੜੇ ਦੀ) ਵਾਗ ਇਕ ਹੱਥ ਵਿਚ ਫੜੀ ਹੋਈ ਹੈ।

ਦਿਪੈ ਮੁਖ ਮੰਡਲ; ਸੁਹਾਇੰ ਕਾਨ ਕੁੰਡਲ, ਅਖੰਡਲ ਕੇ ਨਾਥ[1] ਹੋਤਿ ਅੰਚਲ ਉਤੰਗ ਕੋ[2] ਕਲਗੀ ਸੁਹਾਵਤਿ, ਪ੍ਰਮੋਦ ਕੋ ਬਢਾਵਤਿ ਹੈਂ, ਆਵਤਿ ਕੁਦਾਵਤਿ ਕੁਰੰਗ ਜਯੋਂ ਤੁਰੰਗ ਕੋ[3] ॥੪॥

[ਅਸੱਧਯ ਕੀਰ ਸਰਗ ੧

੩. ਸ੍ਰੀ ਗੁਰ ਨਾਨਕ ਕੀਰਤਿ ਰਾਨੀ ਕੀ ਸੋਜ ਸੁਹਾਇ, ਅਕਾਸ਼ ਨਹੀਂ[4]।
ਛਾਈ ਨੀਲਾਂਬਰ ਸੋ ਨਹਿੰ ਸਜਾਮਤਾ, ਪਾਸਿ ਪਿਟਾਰੀ ਨ ਚੰਦ ਤਹੀਂ[5]।
ਤਾਂ ਮੱਧਿ ਪਾਈ ਮ੍ਰਿਗੰਮਦ ਦੀਸਤਿ ਹੈ ਨ ਕਲੰਕ ਨਿਸੰਕ ਲਹੀ[6]।
ਹੈਂ ਕਲਿਕਾ ਮਲਿਕਾ ਕੀ ਬਖੇਰੀ ਉਡੰਗਨ ਪਾਂਤਿ ਨ ਜਾਨੀ ਸਹੀ[7] ॥੧੬॥

[ਅਰਿਨਿ ਕਾਂਡ ਸਰਗ ੭੨

੪. ਕਵਿੱਤ--ਮਾਸ ਬਿਖੇ ਏਕਿ ਦਿਨ ਪੂਰਨ ਰਹਿਤਿ ਸੋਊ[8] ਏ[9] ਤੋ ਸਦਾ ਏਕਸਾਰ ਪੂਰਨ ਰਹਿਤਿ ਹੈ। ਸੋ ਤੋ ਗੁਰੂ ਦੋਖ ਹੂੰ ਤੇ ਤ੍ਰਿਸਕ੍ਰਿਤਿ ਹੋਯੋ ਰਹੈ[10] ਏ ਤੋ ਐਸੇ ਦੋਸ਼ ਕੋ ਦਰਸ ਤੇ ਦਹਿਤ ਹੈ[11]। ਦਿਨ ਮੈਂ ਮਲੀਨ ਸ਼ੋਭਾਹੀਨ ਸੋ ਸੰਤੋਖ ਸਿੰਘ, ਸਦਾ ਈ ਪ੍ਰਕਾਸ਼ੈ ਇਹ ਸੁਜਸ ਸਹਿਤ ਹੈ। ਸ੍ਰੀ ਗੁਬਿੰਦ ਸਿੰਘ ਮੁਖ ਚੰਦ ਕੀ ਬਰਾਬਰੀ ਕੋ ਕੈਸੇ ਸੋਊ ਚੰਦ ਸਕਲੰਕ ਹੈ ਚਹਿਤ ਹੈ[12] ॥ ੧੭ ॥

[ਅਰਿਨ ਕਾਂਡ ਸਰਗ ੭੨

੫. ਦੋਹਰਾ--ਸ੍ਰੀ ਕਲਗੀਧਰ ਰਾਵਰੇ ਅਚਰਜ ਚਲਿਤਿ ਗੰਭੀਰ।
ਸ਼ੱਤ੍ਰੂ ਮਿੱਤ੍ਰ ਕੋ ਪਰਖਿ ਕੈ ਬਖਸ਼ਤਿ ਹੈ ਨਿਜ ਤੀਰ[13] ॥ ੧੮॥ [ਅਰਿਨ ਕਾਂਡ ਸ: ੭੨

੬. ਕਵਿੱਤ--ਸਫਲ ਪਰਸ ਅਰ ਸਦਲ ਦਰਸ ਬਰ[14], ਸੁਮਨ ਬਿਕਾਸੈਂ ਗਜਪਤਿ

---

[1]ਇੰਦਰ ਦੇ ਸ੍ਵਾਮੀ ਹਨ। [2]ਪੱਲਾ ਉੱਚਾ ਉਡ ਰਿਹਾ ਹੈ। [3]ਘੋੜੇ ਨੂੰ ਹਰਨ ਵਾਂਗ ਕੁਦਾਉਂਦੇ ਆਉਂਦੇ ਹਨ। [4](ਇਹ) ਅਕਾਸ਼ (ਜੋ ਦਿਖਾਈ ਦੇ ਰਿਹਾ ਹੈ, ਇਹ ਅਕਾਸ਼) ਨਹੀਂ, (ਇਹ ਤਾਂ) ਸ੍ਰੀ ਗੁਰੂ ਨਾਨਕ (ਦੇਵ ਜੀ ਦੀ) ਕੀਰਤੀ ਰੂਪ ਰਾਣੀ ਦੀ ਸਿਹਜਾ ਸ਼ੋਭ ਰਹੀ ਹੈ। [5](ਤੇ ਦਿੱਸ ਰਿਹਾ ਨੀਲ) ਕਾਲੇਂ ਨਹੀਂ ਹੈ ਉਹ ਤਾਂ ਨੀਲੇ ਕੱਪੜੇ ਨਾਲ (ਉਹ ਸਿਹਜਾ) ਛਾਈ ਹੋਈ ਹੈ, (ਤੇ ਚੰਦ) ਚੰਦ ਨਹੀਂ, ਇਹ ਓਥੇ (ਸਿਹਜਾ ਦੇ) ਪਾਸ ਪਈ ਪਿਟਾਰੀ ਹੈ। [6](ਤੇ ਜੋਹੜਾ ਚੰਦ ਦੇ ਵਿਚ ਕਲੰਕ ਦਿੱਸ ਰਿਹਾ ਹੈ ਉਹ) ਬਿਨਾਂ ਸੰਸੇ ਕਲੰਕ ਨਹੀਂ ਹੈ (ਉਹ) ਉਸ (ਪਟਾਰੀ) ਵਿਚ ਪਾਈ ਕਸਤੂਰੀ ਦਿੱਸ ਰਹੀ ਹੈ। [7](ਤੇ) ਤਾਰਿਆਂ ਦੀ ਪੰਗਤੀ ਨੂੰ (ਬੀ ਤਾਰੇ) ਨਾ ਜਾਣੋ (ਉਹ) ਨਿਸਚੇ ਦੰਬੇਲੀ ਦੀਆਂ ਕਲੀਆਂ ਹਨ (ਜੋ ਸਿਹਜਾ ਪਰ) ਬਿਖੇਰੀਆਂ ਹੋਈਆਂ ਹਨ। [8]ਉਹ (ਅਕਾਸ਼ਾਂ ਪਰ ਵਿਚਰਨ ਵਾਲਾ ਚੰਦ) ਮਹੀਨੇ ਵਿਚ ਇਕ ਦਿਨ ਪੂਰਨ ਰਹਿੰਦਾ ਹੈ (ਨਹੀਂ ਤਾਂ ਘਟਦਾ ਵਧਦਾ ਹੀ ਰਹਿੰਦਾ ਹੈ)। [9](ਪਰ) ਏਹ (ਸਾਹਿਬ ਸ੍ਰੀ ਗਰੂ ਗੋਬਿੰਦ ਸਿੰਘ ਜੀ ਦਾ ਮੁਖ ਚੰਦਰਮਾ)। [10]ਚੰਦਰਮਾਂ ਨੂੰ ਉਸ ਦੇ ਗੁਰੂ ਨੇ ਸ੍ਰਾਪ ਦਿੱਤਾ ਸੀ ਸੋ ਤ੍ਰਿਸਕਾਰਿਆ ਰਹਿੰਦਾ ਹੈ। [11]ਭ ਵ ਗੁਰੂ ਜੀ ਦਾ ਮੁਖ ਤਾਂ ਆਪਣੇ ਦਰਸ਼ਨ ਨਾਲ ਗੁਰੂ ਸਰਾਪਿਆਂ ਦੇ ਦੋਸ਼ਾਂ ਨੂੰ ਦੂਰ ਕਰਦਾ ਹੈ। [12](ਭਲਾ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚੰਦ੍ ਮਖ ਦੀ ਬਰਾਬਰੀ ਨੂੰ ਕਿਵੇਂ ਉਹ ਕਲੰਕ ਵਾਲਾ ਚੰਦ ਪੁਜ ਸਕਦਾ ਹੈ? [13]ਤੀਰ ਇਕ ਪਦ ਵਰਤਕੇ ਸ਼ੱਤ੍ਰੂ ਤੇ ਮਿਤ੍ਰ ਲਈ ਦੋ ਅਰਥ ਵੱਖ ਵੱਖ ਕਰਕੇ ਚਮਤਕਾਰ ਦਿਖਾਇਆ ਹੈ। ਇਕ ਤਾਂ 'ਤੀਰ' (ਅਸਤ੍ਰ) ਹੈ ਜੋ ਵੈਰੀ ਨੂੰ ਬਖਸ਼ਦੇ (ਮਾਰਦੇ) ਹਨ। ਦੂਸਰਾ ਅਰਥ ਸਮੀਪਤਾ ਨਜ਼ਦੀਕੀ ਹੈ ਜੋ ਮਿੱਤ੍ਰਾਂ ਨੂੰ ਦੇਂਦੇ ਹਨ। [14]ਇਸ ਛੰਦ ਵਿਚ ਕਲਪ ਬ੍ਰਿਛ ਨਾਲ ਸਤਿਗੁਰੂ ਜੀ ਦੀ ਉਪਮਾ ਢੁਕਾ ਢੁਕਾ ਕੇ ਅੰਤ ਵਿਚ ਅਧਿਕਤਾ ਦਿਖਾਈ ਹੈ। ਅਰਥ--(ਸਤਿਗੁਰਾਂ ਦਾ) ਪਰਸਣਾਂ ਤਾਂ (ਕਲਪ ਬ੍ਰਿਛ ਦੇ) ਫਲਾਂ ਸਮੇਤ (ਹੋਣ ਸਮ ਹੈ ਤੇ) ਦਰਸ਼ਨ ਕਰਨਾ ਪੱਤਿਆਂ ਸਮੇਤ (ਹੋਣ ਦੇ ਤੁਲ) ਹੈ।

ਸੋਵੈਂ ਚਾਇਕੇ[1] । ਰਸ ਮੈਂ ਬਿਸੇਖ ਅੰਗ ਜਸ ਮੈਂ ਬਿਸੇਖ ਹੈ ਸੁ ਬਾਸ ਮੈਂ ਬਿਸੇਖ ਦੇਖ ਅਭਿਖੇਕੈਂ ਧਾਇਕੇ[2] । ਜਾਚਕ ਕੋ ਦਾਨ ਦੇ ਪਦਾਰਥ ਚਹਤ ਜੋਇ, ਦੁਜ ਬ੍ਰਿੰਦ ਜਾਂਕੇ ਰਹੈਂ ਆਸਰੇ ਸੁਹਾਇਕੇ[3] । ਚੇਤਨ ਨ ਸੁਰ ਤਰੁ ਮੋਖ ਦੇ ਨ ਭੇਦ ਯਹਿ, ਦੋਊ ਹੈਂ ਅਧਿਕ ਸ੍ਰੀ ਗੁਬਿੰਦ ਸਿੰਘ ਰਾਇਕੇ[4] ॥ ੫ ॥ [ਕਿਸ਼ਕਿੰਧਾ ਕਾਂਡ ਸਰਗ ੧

੭. ਰਿਪੁਨ ਕੋ ਤਾਪ ਦੇਤਿ, ਲੇਤਿ ਹੈਂ ਪ੍ਰਤਾਪ ਪੁੰਜ, ਕਾਇਰਤਾ ਦੇਤਿ, ਜਬਿ ਲੇਤਿ ਪ੍ਰਾਨ ਜੋਧ ਕੋ[5] । ਧੀਰਜ ਕੋ ਲੇਤਿ ਹੈਂ, ਅਧੀਰਜ ਕੋ ਦੇਤਿ ਉਰ[6], ਬੁੱਧਿ ਬੋਧ ਲੇਤਿ ਆਪ, ਦੇਤਿ ਹੈਂ ਅਬੋਧ ਕੋ[7] । ਲੇਤਿ ਬਿਜੈ ਲੱਛਮੀ, ਪਰਾਜੈ ਅਰਿ ਦੇਤਿ, ਜਬਿ ਤੀਰਨ ਕੀ ਚੋਟ ਦੇਤਿ, ਲੇਤਿ ਪ੍ਰਾਨ ਜੋਧ ਕੋ[8] । ਸ਼੍ਰੀ ਗੋਬਿੰਦ ਸਿੰਘ ਜੁੱਧ ਰਚਜੋ ਹੈ ਬਜਾਰ ਕਿਧੌਂ, ਕਰਤਿ ਬਨਜ ਲਾਭ ਵਾਰੋ ਸੋਧ ਸੋਧਿ ਕੋ[9] ॥ ੩੬ ॥ [ਕਿਸ਼ਕਿੰਧਾ ਕਾਂਡ ਸਰਗ ੬੭

੮. ਸਵੈਜਾ—ਰਾਵਰਿ ਮੰਡਲ ਨੀਤਿ ਅਖੰਡ ਹੈ[10] ਸੋ ਖੰਡ ਖੰਡ ਘਟੈ ਬਧਿ ਹੋਕੈ[11] ।
ਸੂਰ ਸਮੀਪਿ ਪ੍ਰਕਾਸ਼ ਨ ਤਾਂ ਕਹੁ ਆਪਿ ਬਡੇ ਸਿਰਮੌਰ ਤਿਨੋਕੈ[12] ।

---

[1](ਸੁਹਣੇ ਮੁਖਾਰਬਿੰਦ ਦਾ ਸਦਾ) ਖਿੜੇ ਰਹਿਣਾ (ਉਸ ਦੇ) ਫੁਲਾਂ (ਸਮਾਨ ਤੇ ਇਹ ਬੀ ਗਲ ਸਮਾਨ ਹੀ ਹੈ ਕਿ ਕਲਪ ਤਰੁ ਨੂੰ) ਐਰਾਵਤਿ ਹਾਥੀ ਸੇਂਵਦੇ ਹਨ (ਤੇ ਇਧਰ ਗੁਰੂ ਜੀ ਨੂੰ ਬੀ ਐਰਾਵਤਿ ਹਾਥੀ) ਚਾਉ ਨਾਲ (ਸਵਾਰੀ ਦਿੰਦੇ ਹਨ)। [2]ਰਸ ਵਿਚ ਦੁਇ (ਸਭ ਤੋਂ) ਵਿਸ਼ੇਸ਼ ਹਨ (ਉਸ ਵਿਚ ਜਲ ਰੂਪੀ ਰਸ ਹੈ, ਗੁਰੂ ਜੀ ਵਿਚ ਨਾਮ ਰੂਪੀ ਰਸ ਹੈ), ਜਸ ਵਿਚ (ਬੀ ਦੁਏ) ਵਿਸ਼ੇਸ਼ ਹਨ, (ਦੁਏ ਮੂੰਹੋਂ ਮੰਗੀ ਮੁਰਾਦ ਦੇਂਦੇ ਹਨ) ਸੁਗੰਧੀ ਵਿਚ (ਬੀ ਦੁਇ) ਵਿਸ਼ੇਸ਼ ਹਨ (ਉਸ ਦੀ ਸੁਗੰਧੀ ਸਰੀਰਕ ਹੈ, ਗੁਰੂ ਜੀ ਦੀ ਸੁਗੰਧੀ ਕੀਰਤੀ ਹੋਕੇ ਫੈਲ ਰਹੀ ਹੈ) (ਏਹ ਗੁਣ) ਦੇਖਕੇ (ਉਸ ਨੂੰ ਦੇਵਤੇ) ਪੂਜਦੇ ਹਨ, (ਗੁਰੂ ਜੀ ਨੂੰ ਦੇਵਤੇ ਅਰ ਮਾਨੁਖ ਦੋਏ) ਪੂਜਦੇ ਹਨ। [3]ਜਾਚਕਾਂ ਨੂੰ ਜੋ ਓਹ ਚਾਹੁੰਦੇ ਹਨ ਓਹੀ ਪਦਾਰਥ (ਗੁਰੂ ਜੀ ਤੇ ਕਲਪ ਬ੍ਰਿਛ ਪਾਸੋਂ) ਦਾਨ ਮਿਲ ਜਾਂਦੇ ਹਨ। (ਫਿਰ ਉਧਰ) (ਦੁਜ=) ਬ੍ਰਾਹਮਣ (ਤੇ ਇਧਰ ਗੁਰੂ ਜੀ ਦੇ) ਆਸਰੇ (ਦੁਜ=ਦ੍ਵਿਜਨਮੇ=) ਅੰਮ੍ਰਿਤਧਾਰੀ ਸਿੰਘ ਰਹਿੰਦੇ ਸ਼ੋਭਦੇ ਹਨ। [4](ਪਰ) ਕਲਪ ਬ੍ਰਿਛ ਨਾ ਚੇਤਨ ਹੈ ਨਾ ਮੁਕਤੀ ਦਾਤਾ ਹੈ, ਦੋਵੇਂ (ਗੁਣ ਚੇਤਨ ਹੋਣਾ ਤੇ ਮੋਖ ਦੇਣਾ) ਵੱਧ ਹਨ ਸ੍ਰੀ ਗੁਬਿੰਦ ਸਿੰਘ ਰਾਇ ਜੀ ਦੇ। [5]ਇਸ ਕਬਿੱਤ ਵਿਚ ਕਵੀ ਜੀ ਨੇ ਕਲਗੀਧਰ ਜੀ ਦੇ ਜੁਧ ਨੂੰ ਬਜ਼ਾਰ ਦੇ ਸੌਦਾ ਲੈਣ ਦੇਣ ਦੇ ਰੂਪਕ ਵਿਚ ਵਰਣਨ ਕੀਤਾ ਹੈ, ਕਹਿੰਦੇ ਹਨ ਕਿ:—ਵੈਰੀਆਂ ਨੂੰ ਸੰਤਾਪ ਦੇਕੇ (ਆਪ) ਮਹਾਨ ਪ੍ਰਤਾਪ ਲੈਂਦੇ ਹਨ ਤੇ ਜਦੋਂ (ਵੈਰੀ) ਦੇ ਜੋਧਿਆਂ ਦੇ ਪ੍ਰਾਨ ਲੈਂਦੇ ਹਨ (ਤਾਂ ਕਾਇਰਾਂ ਨੂੰ) ਕਾਇਰਤਾ ਦਿੰਦੇ ਹਨ (ਭਾਵ ਓਹ ਡਰ ਕੇ ਨੱਸ ਜਾਂਦੇ ਹਨ)। [6](ਆਪ) ਧੀਰਜ ਲੈਂਦੇ ਹਨ (ਤੇ ਵੈਰੀਆਂ ਨੂੰ) ਅਧੀਰਜ ਦਿੰਦੇ ਹਨ (ਭਾਵ ਆਪ ਪੈਰ ਗੱਡਕੇ ਧੀਰਜ ਨਾਲ ਜੁਧ ਕਰਦੇ ਹਨ ਤਾਂ ਵੈਰੀ ਧੀਰਜ ਧਾਰਕੇ ਖੜੇ ਨਹੀਂ ਸਕਦੇ।) [7]ਭਾਵ ਆਪ ਪਰਮ ਸਿਆਣਪ ਤੇ ਨਿਪੁੰਨਤਾ ਨਾਲ ਹਰ ਪਹਿਲੂ ਤੇ ਵਿਚਾਰ ਕੇ ਜੁਧ ਕਰਦੇ ਹਨ ਤੇ ਉਸ ਜੁਧ ਨਿਪੁਨਤਾ ਦੇ ਅੱਗੇ ਵੈਰੀ ਦੀ ਮੱਤ ਮਾਰੀ ਜਾਂਦੀ ਹੈ। [8]ਜਦੋਂ ਤੀਰਾਂ ਦੀ ਚੋਟ ਦੇਂਦੇ ਹਨ ਤਾਂ ਵੈਰੀ ਦੇ ਪ੍ਰਾਣ ਲੈ ਲੈਂਦੇ ਹਨ ਤਦੋਂ ਬਿਜੈ ਲੱਛਮੀ ਲੈ ਲੈਂਦੇ ਹਨ ਤੇ ਵੈਰੀ ਨੂੰ ਹਾਰ ਦੇ ਦੇਂਦੇ ਹਨ। [9]ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਹ ਜੁੱਧ ਰਚਿਆ ਹੈ ਯਾ ਬਜ਼ਾਰ, ਜਿਸ ਵਿਚ (ਆਪ) ਸੋਧ ਸੋਧਕੇ ਲਾਭ ਵਾਲੇ ਵਣਜ ਕਰਦੇ ਹਨ। [10]ਆਪ ਦਾ (ਮੁਖ) ਮੰਡਲ ਸਦਾ ਇਕ ਰਸ ਹੈ। [11](ਪਰ) ਉਹ (ਚੰਦ ਮੰਡਲ) ਵਧਕੇ ਜਰਾ ਜਰਾ ਹੋਕੇ ਘਟਦਾ ਹੈ ਯਾ, ਉਹ ਘਟਦਾ ਵਧਦਾ ਖੰਡਿਤ ਹੁੰਦਾ ਰਹਿੰਦਾ ਹੈ। [12](ਫਿਰ ਉਸ ਦਾ) ਸੂਰਜ ਦੇ ਪਾਸ ਚੋਣ ਤੇ ਪ੍ਰਕਾਸ਼ ਨਹੀਂ ਰਹਿੰਦਾ (ਪਰ) ਆਪ ਉਹਨਾਂ (ਸੂਰਜ ਚੰਦ੍ਰਮਾਂ) ਦੇ ਸ਼ਿਰੋਮਣੀ ਹੈ।

ਰਾਹੁ ਤੇ ਸੋ ਦੁਖ ਪਾਵਤਿ ਹੈ ਦਬਿ ਤਾਂਤੇ ਹੁਲਾਸ ਕਰੋ ਦੁਖ ਖੋਕੇ[੧]।
ਤੁਲਜ ਨ ਚੰਦ ਕੋ ਗੋਬਿੰਦਸਿੰਘ ਜੀ! ਆਨੰਦ ਕੰਦ ਬਿਲੰਦ ਜਿਨ੍ਹੈਂ ਕੋ[੨] ॥੩੧॥

੯. ਬੁਧ ਰੂਪ ਅਨੂਪ ਹੀ ਸੰਗਿ, ਅਨੇਕ ਸਮੀਪਿ ਸਦਾਈ ਬਿਰਾਜਤਿ ਹੈਂ[੩]।
ਜਹਿੰ ਮੰਗਲ ਨੀਤਿ ਉਮੰਗਤਿ ਹੈਂ ਰੰਗ ਰੱਗ ਅਪਾਰ ਹੀ ਸਾਜਤਿ ਹੈਂ[੪]।
ਕਮਲਾ ਕਰ ਬ੍ਰਿੰਦ ਖੁਲੈ ਕਰ ਪਾਇ ਹੁਲਾਸ ਮਹਾਂ ਉਪਰਾਜਤਿ ਹੈ[੫]।
ਕਿਮਿ ਚੰਦ ਸਮਾਨ ਕਹੈਂ ਕਲਗੀਧਰ ਨਜਾਦਿ ਕਵੀ ਉਰ ਲਾਜਤਿ ਹੈਂ॥੩੨॥

[ਸੁੰਦਰ ਕਾਂਤ ਸਕਲ ੬੯

੧੦. ਦੋਹਰਾ–ਧਨੁਖ ਪਾਨ ਉਰ ਗਜਾਨ ਘਨ ਕਟ ਸੋਂ ਤੇਗ ਨਿਖੰਗ[੭]।
ਮੁਕਤਾ ਮਾਲ ਬਿਸਾਲ ਗਰ ਕਲਗੀ ਸੀਸ ਉ[੮]ਤੁੰਗ ॥ ੧੪ ॥

[ਅਘੋ: ਕਾਂਡ ਸਕ: ੧੩੨ ਤੇ ਗਰਬ ਗੰਜਨੀ ਦਾ ਆਦਿ

੧੧. ਜਗਮਗਾਤ ਕਲਗੀਨ ਕੇ ਜਰੇ ਜਵਾਹਰ ਜੋਇ।
ਜਨੁ ਸਤਿਗੁਰ ਕੇ ਤੇਜ ਨੇ ਤਾਰੇ ਤੋਰਿ ਪਰੋਇ ॥ ੬ ॥ [ਗਰਬ ਗੰਜਨੀ

੧੨. ਕਬਿੱਤ–

ਏਕੋਂਕਾਰ* ਉਤਪਤਿ ਸਤਿਗੁਰੂ ਮੋਹਿ ਗਤਿ ਜਗਤਿ ਭੁਗਤਿ ਦੇਤ ਕਰਤਿ ਉਧਾਰ ਹੈਂ[੯]।
ਨਾਨਕ ਜੀ ਦੰਭ ਖੰਡ ਬਿਘਨ ਬਿਨਾਸਨ ਜੋ ਦਾਸਨਕੇ ਗਤਿਕਾਰ ਸਿਖ ਹਿਤਕਾਰ ਹੋਂ।
ਅੰਗਦ ਅਜਰ ਜਰ ਫੇਰੁ ਆਨ[੬] ਜਾਨਿਯੇ ਜੁ,ਤੇਜੋ ਨੰਦ ਅਮਰ ਕਿ ਬਰ ਦਾ ਉਦਾਰਹੈਂ।
ਸੋਢਿ ਅਵਤੰਸ ਰਾਮਦਾਸ ਸੁਧਾਸਰ ਕਾਰ[੧੦] ਅਰਜਨ ਧੁਜ ਧੁੰਮ ਭੁਗਤਿ ਬਿਥਾਰ ਹੈਂ ॥ ੧ ॥
ਸ਼੍ਰੀ ਹਰਿਗੁਵਿੰਦ ਸੁੰਦਰੰਗ ਹੋਂ ਨਿਖੰਗਧਾਰੀ ਪੋਂਦੇ ਕੋ ਨਿਕੰਦਕਾਰੀ ਚੰਦ੍ਰਹਾਸ ਧਰਿਹੈਂ[੧੧]।

੧(ਚੰਦ) ਰਾਹੂ ਤੋਂ ਦਬਕੇ ਦੁਖ ਪਾਉਂਦਾ ਹੈ ਤੇ ਆਪ ਉਸ ਦਾ ਦੁਖ ਦੂਰ ਕਰਕੇ (ਉਸ ਨੂੰ) ਆਨੰਦ ਬਖਸ਼ਣ ਵਾਲੇ ਹੋ। ੨ਸ੍ਰੀ ਗੁਰੂ ਗੋਬਿੰਦ ਸਿੰਘ ਜੀਓ! (ਆਪ) ਜਿਨ੍ਹਾਂ (ਚੰਦ ਆਦਕਾਂ)ਨੂੰ ਮਹਾਂ ਆਨੰਦ ਦੇ ਦਾਤੇ ਹੋ (ਉਹ) ਚੰਦ (ਆਪ ਦੀ) ਤੁਲਤਾ ਨਹੀਂ ਪਾ ਸਕਦਾ। (ਅ) ਜਿਨ੍ਹਾਂ ਦਾ ਆਤਿਸ਼ੈ ਆਨੰਦ ਸਰੂਪ ਹੈ। ੩(ਜੇ ਇਹ ਕਹੀਏ ਕਿ ਚੰਦ ਦੇ ਪਾਸ ਬੁਧ ਗ੍ਰਹ ਰਹਿੰਦਾ ਹੈ ਤਾਂ ਉਸ ਬੁਧ ਨਾਲੋਂ ਵੀ) ਅਨੂਪਮ ਰੂਪ ਵਾਲੇ ਅਨੇਕ ਬੁੱਧ ਸਦਾ ਆਪਦੇ ਸੰਗ ਬਿਰਾਜ ਰਹੇ ਹਨ। [ਬੁਧ=ਇਕ ਗ੍ਰਹ। ਬੁਦ੍ਧ=ਨਿਰਵਾਣ ਅਵਸਥਾ ਨੂੰ ਪ੍ਰਾਪਤ ਪੁਰਖ]। ੪(ਚੰਦ੍ਰਮਾ ਨੂੰ ਮੰਗਲ ਨੇੜੇ ਹੈ ਪਰ ਆਪ ਦਾ ਦ੍ਵਾਰਾ ਵੱਡਾ ਹੈ) ਜਿੱਥੇ ਕਿ (ਅਨੇਕਾਂ) ਮੰਗਲ ਸਦਾ ਉਮੰਗਾਂ ਦੇ ਭਰੇ ਹੋਏ ਅਪਾਰ ਰੰਗਾਂ ਦੀ ਸਾਜਨਾਂ ਕਰਦੇ ਰਹਿੰਦੇ ਹਨ। [ਮੰਗਲ=ਇਕ ਗ੍ਰਹ। ਮੰਗਲ=ਆਨੰਦ]। ੫(ਚੰਦ੍ਰਮਾਂ ਦੇ ਦਰਸ਼ਨ ਨਾਲ ਕਮਲ ਬੰਦ ਹੁੰਦੇ ਤੇ ਕੁਮੁਦਨੀਆਂ ਖਿੜਦੀਆਂ ਹਨ ਪਰ ਤੁਸਾਂ ਤੋਂ) ਕਮਲ ਵਾੜੀ (ਤੁੱਲ ਸਿੱਖ ਸਮੂਹ, ਦਰਸ਼ਨ ਰੂਪ) ਕਿਰਨਾਂ ਪਾਕੇ ਆਨੰਦ ਹੋ ਪਾਸ ਪ੍ਰਕਾਸ਼ ਰਹੇ ਹਨ। ੬ਕਿਵੇਂ ਆਖੀਏ ਕਿ ਚੰਦ ਕਲਗੀਧਰ ਜੀ ਦੇ ਸਮਾਨ ਹੈ, ਨਜਾਇ ਕਵੀ ਦੇ ਰਿਦੇ ਨੂੰ ਲੱਜਿਤ ਕਰ ਰਿਹਾ ਹੈ। ੭ਭੱਥਾ। ੮ਮੋਰੇ (ਦਸੋ) ਸਤਿਗੁਰੂ ਜੋ ਏਕਓਂਕਾਰ ਤੋਂ ਉਤਪਤ ਹੋਏ ਹਨ ਜਗਤ ਨੂੰ ਭਗਤੀ ਤੇ ਮੁਕਤੀ ਦੇਕੇ ਉਧਾਰ ਕਰਦੇ ਹਨ।(ਅ) ਏਕੰਕਾਰ ਹੀ ਸਤਿਗੁਰ ਹੋ ਉਪਜਿਆ ਅਥਵਾ ਪ੍ਰਗਟਿਆ। (ੲ) ਜਗਤ ਨੂੰ ਭਗਤੀ ਦੇਕੇ ਜੋ ਉਧਾਰ ਕਰਦੇ ਹਨ ਮੈਨੂੰ ਵੀ ਗਤੀ ਦੇਵਣ। ੯ਅਜਰ ਨੂੰ ਜਰਨ ਵਾਲੇ ਬਾਬਾ ਫੇਰੁ ਜੀ ਦੇ ਸਪੁਤ੍ਰ ਸ਼੍ਰੀ ਗੁਰੂ ਅੰਗਦ ਦੇਵ ਜੀ। ੧੦ਸੁਧਾ ਸਰੋਵਰ ਰਚਣ ਵਾਲੇ। ੧੧(ਮੀਰੀ ਤੇ ਪੀਰੀ) ਦੀਆਂ ਕ੍ਰਿਪਾਨਾਂ ਧਾਰਨ ਵਾਲੇ।

*ਕਈ ਕਲਮ ਲਿਖਿਤ ਮੂਲ ਵਿਚ ਪਾਠ ਇਹੋ ਤਰ੍ਹਾਂ ਹੈ।

ਗੁਰੂ ਹਰਿਰਾਇ ਸਪਤਮ ਪਾਤਿਸਾਹ ਦਾਸ ਦਾਰਿਦ ਬਿਨਾਹ ਜਾਂਕੀ ਸਾਖ ਜਗ ਭੁਰਿ ਹੈ।
ਦਰਸ ਦੁਖਾਰੀ[1] ਹਰਿਕ੍ਰਿਸਨ ਅਪਾਰੀ ਕਾਲ ਕੈਟਕ ਬਿਦਾਰੀ ਸਿੱਖ ਬਾਲ ਬੈਸ ਗੁਰ ਹੈਂ।
ਤੇਗ ਜੀ ਬਹਾਦਰ ਤੁਰਕ ਜਰ ਨਾਸਕਾਰੀ ਦਾਸ ਜੋ ਸੰਤੋਖ ਸਿੰਘ ਕੁਮਤਿਤਾ ਹਰਿ ਹੈਂ ॥ ੨ ॥

੧੩. ਸਵੈਯਾ—ਹਰਿ ਗੋਬਿੰਦ ਨੰਦਨ ਨੰਦਨ[2] ਬੰਦਨ ਹਿੰਦ ਅਲੰਬ ਸੁ ਪੰਥ ਪ੍ਰਕਾਸ਼ੀ।
ਕਲਗੀਧਰ ਦੁਖ ਹਤ੍ਰੁ, ਅਘ ਹਾ[3], ਦਸਵਾਂ ਸੁ ਗੁਰੂ ਗਿਰ ਰਾਜਨ ਨਾਸੀ।
ਦਿਜ ਗੋ ਰਛਕਾਰ ਸਦਾ ਤੁਰਕਾਰਿ[4] ਧਰਾ ਰਖਵਾ ਬ੍ਰਿਖ ਕੋ ਸੁਖਰਾਸੀ[5]।
ਗੁਰ ਗੋਬਿੰਦ ਸਿੰਘ ਸਰਾਸਨ ਕੋ ਹਰਿ ਦਾਸਨ ਕੇ ਗਤਿ ਦਾ ਅਬਿਨਾਸ਼ੀ ॥ ੩ ॥

੧੪. ਦੋਹਰਾ—ਦਸੋ ਪਾਤਿਸਾਹੀ ਗੁਰੂ ਧਰਜੋ ਜਗਤ ਅਵਤਾਰ।
ਪ੍ਰਿਥਕ ਪ੍ਰਿਥਕ ਮਮ ਬੰਦਨਾ ਸਿਰ ਚਰਨਨ ਪਰ ਧਾਰਿ ॥ ੪ ॥

[ਨਾਮ ਸੋਭ ਪ੍ਰਥਮ ਚਰਨ

੧੫. ਨਾਨਕਾਦਿ ਪਤਿਸਾਹ ਦਸ ਗੋਬਿੰਦ ਸਿੰਘ ਕ੍ਰਿਪਾਲ।
ਨਮਸਕਾਰ, ਮੁਰ ਉਰ ਬਸੈਂ, ਟੂਟ ਜਾਂਹਿ ਜਮਜਾਲ ॥ ੨ ॥

[ਨਾਮ ਕੋਰ ਦੂਸ ਚਰਨ

੧੬. ਸਵੈਯਾ—ਜਗਦੇਖ ਦੁਖੀਜੁਗ ਲੋਕਨ ਤੇਸੁਖ ਲੇਸ਼ ਨ ਪ੍ਰਾਪਤਿਹੈ ਕਿਹ ਥਾਈਂ[6]।
ਰਟਿ ਦੇਸ਼ ਬਿਦੇਸ਼ਨ ਠੌ ਖੰਡ ਲੌ ਹਰਿ ਕੀਰਤਿ ਕੀ ਸ਼ੁਭ ਰੀਤਿ ਚਲਾਈ।
ਜਿਨ ਧਾਰਿ ਕ੍ਰਿਪਾ ਸ਼ਭਿ ਊਪਰ ਕ੍ਰੂਰ ਦਿਯੋ ਉਪਦੇਸ਼ ਸੁ ਪੰਥ ਬਤਾਈ।
ਗੁਰ ਨਾਨਕ ਜੂ ਸੁਖ ਸਾਗਰ ਕੋ ਪਦ ਬੰਦਨ ਕੀਨ ਭਲੇ ਹਿਤ ਲਾਈ।। ੧ ॥

੧੭. ਦੋਹਰਾ—ਸ਼੍ਰੀ ਅੰਗਦ ਗੁਰ ਅਮਰ ਜੀ ਰਾਮਦਾਸ ਗੁਨ ਖਾਨਿ।
ਗੁਰ ਅਰਜਨ ਸਿਰਜਨ ਸੁਖਨ ਹਰਿ ਗੁਬਿੰਦ ਗਤਿਦਾਨਿ ॥੨॥

੧੮. ਸ਼੍ਰੀ ਹਰਿ ਰਾਇ ਹਰਿ ਕ੍ਰਿਸ਼ਨ ਜੀ ਤੇਗ ਬਹਾਦਰ ਨਾਮ।
ਸਭਨਿ ਕਰੋਂ ਪਦ ਬੰਦਨਾਂ ਪੂਰਤਿ ਅਭਿਮਤਿ ਕਾਮ[7] ॥ ੩ ॥

੧੯. ਸਵੈਯਾ—ਕਲਗੀ ਛਬਿ ਚਾਰੁ ਛਕੀ ਸਿਰਪੈ ਧਰੀਆ ਕਰ ਤੀਰ ਸਰਾਸਨ ਕੋ[8]।
ਮ੍ਰਿਦੁ ਹਾਸ ਕਟਾਖ, ਅਵਾਸ ਕ੍ਰਿਪਾ, ਦੁਖ ਰਾਸ ਹਰੈਂ ਜਮ ਵਾਸਨ ਕੋ[9]।
ਮੁਖ ਵਾਕ ਪ੍ਰਕਾਸ਼ ਕਰੈਂ ਸਬਿਲਾਸ ਬਿਖੈਦ ਹੀ ਮੋਖ ਪ੍ਰਦਾਸਨ ਕੋ[10]।
ਗੁਰ ਗੋਬਿੰਦ ਸਿੰਘ ਨਮੋ ਪਦ ਪੰਕਜ ਤ੍ਰਾਸ ਬਿਨਾਸਨ ਦਾਸਨ ਕੋ ॥ ੪ ॥

---

[1]ਜਿਨ੍ਹਾਂ ਦਾ ਦਰਸ਼ਨ ਦੁੱਖਾਂ ਦਾ ਅਰੀ (ਵੈਰੀ) ਹੈ। [2]ਛਾਵ ਸ੍ਰੀ ਗੁਰੂ ਗੋਬਿੰਦ ਸਿੰਘ ਜੀ। [3]ਦੁਖ ਦੂਰ ਤੇ ਪਾਪ ਨਾਸ਼ ਕਰਨ ਵਾਲੇ। [4]ਤੁਰਕਾਂ ਦੇ ਵੈਰੀ। [5]ਧਰਤੀ (ਨੂੰ ਸਿਰ ਤੇ) ਰੱਖਣ ਵਾਲੇ ਬੈਲ ਨੂੰ ਸਮੂੰਹ ਸੁਖ ਦੇਣ ਵਾਲੇ ਹਨ। [6]ਭਾਵ ਧਰਮ ਰੂਪੀ ਧੌਲ ਦੇ ਰੱਖਯਕ। [6](ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ) ਜਗਤ ਨੂੰ ਦੁਹਾਂ ਲੋਕਾਂ ਵਿਚ ਦੁਖੀ ਵੇਖਕੇ (ਤੇ ਇਹ ਤੱਕਕੇ ਕਿ) ਕਿਸੇ ਥਾਂਵੇਂ ਰੰਚਕ ਮਾਤ੍ਰ ਭੀ (ਕੋਈ) ਸੁਖੀ ਨਹੀਂ। [7](ਮੇਰੇ) ਰਿਦੇ ਦੀਆਂ ਵਾਂਛਤਿ ਕਾਮਨਾ ਪੂਰਨ ਕਰਨ। [8]ਹਥ ਵਿਚ ਧਨੁਖ ਬਾਣ ਧਾਰਨ ਵਾਲੇ। [9]ਜਮ ਦੀਆਂ ਫਾਹੀਆਂ ਦੇ ਸਮੂਹ ਦੁਖ ਦੂਰ ਕਰਦੇ ਹਨ। [10]ਜਦ ਬਿਲਾਸ ਸਹਿਤ ਸ੍ਰੀ ਮੁਖਵਾਕ ਉਚਾਰਦੇ ਹਨ ਤਾਂ ਦਾਸਾਂ ਦੇ (ਸਾਧਨਾ ਆਦਿਕ ਕਰਨ ਦੇ) ਯਤਨਾਂ ਦੇ ਦੁਖ ਤੋਂ ਬਿਨਾਂ ਹੀ ਮੁਕਤਿ ਦਾਨ ਕਰ ਦੇਂਦੇ ਹਨ।

੨੦. ਸੋਰਠਾ—ਸ੍ਰੀ ਗੁਰ ਕੁਸਲ ਨਿਧਾਨ ਪਰਮ ਤੇਜ ਪਰਮੰਪਰਾ।
ਹੇਤ ਨਰਨ ਕੱਲਜਾਨ ਜਗ ਮਹਿੰ ਨਿਜ ਨਰ ਤਨ ਧਰਾ ॥ ੫ ॥

[ਸ੍ਰੀ ਗੁਰੂ ਗੋਬਿੰਦ ਸਿੰਘ ਪ੍ਰਸੰਗ

੨੧. ਕਬਿੱਤ—

ਬੈਠਿਕੈ ਬੀਰਾਸਨ ਸਰਾਸਨ ਕੋ ਪਾਨ ਗਹੈ ਬਾਨ ਕੋ ਨਿਕਾਸਨ ਨਿਖੰਗ ਤੇ ਸੁਧਾਰਹੀਂ।
ਬੈਰਨਿ ਕੋ ਦੇਖ ਰਸ ਬੀਰ ਬਨੈ ਬੇਖ ਧਾਰੈ ਕ੍ਰੋਧ ਕੋ ਬਿਸੇਖ ਸੁ ਪ੍ਰਤੀਚਾ ਮੈਂ ਸੰਚਾਰਹੀਂ[੧]।
ਤਾਨਤਾਨ ਕਾਨ ਲਗਮੋਚਤਿ ਹੈਂ ਤਾਕਤਾਕ ਭਾਜਭਾਜ ਜਾਂਇਂ ਰਿਪੁ ਧੀਰਜ ਨ ਧਾਰਿਹੀਂ।
ਆਨੰਦ ਕੇ ਕੰਦ ਸ੍ਰੀ ਗੁਬਿੰਦ ਸਿੰਘ ਦ੍ਵੰਦ ਹਰਿ ਸ਼ੋਭਤਿ ਅਨੰਦਪੁਰ ਤੀਰਨ ਪ੍ਰਹਾਰਹੀਂ[੨] ॥ ੬ ॥

੨੨. ਸਵੈਯਾ—ਕੋਟਨਿ ਕੋਟ ਸੋਂ ਕੋਸ਼ ਭਰੇ ਸਭ ਰੰਗ ਕੁਹੰਗ ਸੋ ਸੰਗ ਤੁਰੰਗੋ[੩]।
ਕੰਚਨ ਪੈਰ ਜ਼ੰਜੀਰ ਬੰਧੇ ਦਰ ਝੂਲੈਂ ਅੰਬਾਰੀ ਉਤੰਗ ਮਤੁੰਗੋ[੪]।
ਅੰਗਨਾਂ ਅੰਗ ਅਨੰਗ ਸੋ ਸੁੰਦਰ ਦੇਖਤਿ ਜਾਂਹਿ ਅਨੰਦ ਉਮੰਗੋ[੫]।
ਏਤੇ ਭਏ ਗਏ ਬਾਦ ਜੋ ਪੈ ਗੁਰ ਗੋਬਿੰਦ ਸਿੰਘ ਕੇ ਰੰਗ ਨ ਰੰਗੋ[੬]।

[ਸ੍ਰੀ ਗੁਰ ਉਸਤਤਿ

---

[੧]ਵੈਰੀਆਂ ਨੂੰ ਵੇਖਕੇ ਡਾਢੇ ਕ੍ਰੋਧ ਵਿਚ ਆਕੇ ਚਿੱਲੇ ਵਿਚ ਤੀਰ ਸੰਨ੍ਹਦੇ (ਐਉਂ ਪ੍ਰਤੀਤ ਹੁੰਦੇ ਹਨ ਮਾਨੋ) ਬੀਰ ਰਸ ਹੀ ਰੂਪ ਧਾਰਕੇ ਫਬ ਰਿਹਾ ਹੈ। [੨]ਤੀਰ ਚਲਾਉਂਦੇ (ਐਉਂ) ਸ਼ੋਭ ਰਹੇ ਹਨ ਸ੍ਰੀ ਅਨੰਦਪੁਰ ਸਾਹਿਬ। [੩]ਕ੍ਰੋੜਾਂ ਹੀ ਕਿਲ੍ਹਿਆਂ ਜਿਡੇ ਖਜ਼ਾਨੇ ਭਰੇ ਹੋਏ ਹੋਣ, ਫਿਰ ਸੁਹਣੇ ਰੰਗਾਂ ਦੇ ਹਰਨਾਂ ਵਰਗੇ (ਤੇਜ਼ ਰਫਤਾਰ ਵਾਲੇ) ਘੋੜੇ ਪਾਸ ਹੋਣ। [੪]ਦਰਵਾਜੇ ਅੱਗੇ ਉਚੀਆਂ ਅੰਬਾਰੀਆਂ ਵਾਲੇ ਹਾਥੀ ਸੋਨੇ ਦੀਆਂ ਜ਼ੰਜੀਰਾਂ ਪੈਰਾਂ (ਵਿਚ) ਬੱਧੇ ਹੋਏ ਝੂਲਦੇ ਹੋਣ। ਪਤੇ ਕਾਮ ਤੋਂ ਬੀ ਸੁਹਣੇ ਅੰਗਾਂ ਵਾਲੀਆਂ ਇਸਤ੍ਰੀਆਂ ਹੋਣ ਜਿਨ੍ਹਾਂ ਨੂੰ ਦੇਖਕੇ ਹੀ ਆਨੰਦ ਉਮਗੇ। [੬]ਇਤਨੇ ਪਦਾਰਥ ਪਾਸ ਹੋਣੇ ਵਿਅਰਥ ਹਨ ਜੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰੇਮ ਦੀ ਰੰਗਣ ਨਹੀਂ ਚੜ੍ਹੀ ਤਾਂ। ਭਾਵ ਸੰਸਾਰਕ ਸਾਰੀ ਵਿਤੋ ਗੁਰੂ ਗੋਬਿੰਦ ਸਿੰਘ ਜੀ ਨਾਲ ਪ੍ਰੇਮ ਕਰਨ ਦੀ ਤੁੱਲਤਾ ਨਹੀਂ ਰੱਖਦੀ।

ੴ ਸ੍ਰੀ ਵਾਹਿਗੁਰੂ ਜੀ ਕੀ ਫਤਹ॥

ਪ. ਇਸ ਗ੍ਰੰਥਾਵਲੀ ਨੂੰ ਪੜ੍ਹਨ ਤੋਂ ਪਹਿਲਾਂ ਜ਼ਰੂਰੀ ਪੜ੍ਹਨ ਜੋਗ ਰੱਲਾਂ !

੧. ਪਾਠਾਂਤ੍ਰ ਭੇਦ।

ਇਸ ਗ੍ਰੰਥਾਵਲੀ ਨੂੰ ਛਾਪਣ ਤੋਂ ਪਹਿਲਾਂ ਸੋਧਿਆ ਗਿਆ ਹੈ, ਅਨੇਕਾਂ ਲਿੱਖਤ ਦੇ ਤੇ ਕਈ ਇਕ ਅੱਡ ਅੱਡ ਛਾਪੇ ਦੇ ਨੁਸਖਿਆਂ ਦਾ ਮੁਕਾਬਲਾ ਕੀਤਾ ਗਿਆ ਹੈ। ਜੋ ਪਾਠ ਸ਼ੁੱਧ ਤੇ ਬਹੁਤਿਆਂ ਵਿਚ ਨਿਕਲੇ ਓਹ ਪਾਠ ਮੂਲ ਵਿਚ ਹਨ, ਜਿੱਥੇ ਪਾਠਾਂ ਵਿਚ ਫਰਕ ਸੀ ਓਥੇ ਸਫੇ ਦੇ ਹੇਠਾਂ*-†-‡-§-¶ ਆਦਿ ਨਿਸ਼ਾਨ ਦੇਕੇ ਵੱਖਰੇ ਪਾਠ ਟੂਕਾਂ ਵਿਚ ਦੱਸੇ ਗਏ ਹਨ, ਉਸਦੇ ਨਾਲ ਲਿਖਿਆ ਗਿਆ ਹੈ, 'ਪਾਠਾਂਤ੍ਰ—' ਯਾ 'ਪਾ:', ਜਿਹਾ ਕੁ ਇਕ ਪਾਠ ਹੈ 'ਕਪਾਲੀ' ਪਰ ਇਕ ਨੁਸਖੇ ਵਿਚ ਇਸਦਾ ਪਾਠ ਸੀ 'ਕ੍ਰਿਪਾਲੀ'; ਸੋ 'ਕਪਾਲੀ' ਪਦ ਨੂੰ *ਇਹ ਨਿਸ਼ਾਨ ਲਾਕੇ ਮੂਲ ਵਿਚ ਐਉਂ ਦਿੱਤਾ ਹੈ:—ਕਪਾਲੀ*। ਤੇ ਹੇਠਾਂ ਟੂਕਾਂ ਵਿਚ ਇੰਵ ਲਿਖਿਆ ਹੈ:—*ਪਾ:—ਕ੍ਰਿਪਾਲੀ।

ਕਈ ਕੁ ਨੁਸਖਿਆਂ ਦੇ ਮੁਕਾਬਲੇ ਤੋਂ ਪਾਠਾਂ ਵਿਚ ਜੋ ਫਰਕ ਨਿਕਲਦੇ ਹਨ ਏਹ ਕਵੀ ਜੀ ਦੇ ਨਹੀਂ ਪਾਏ ਹੋਏ, ਪਰ ਲਿਖਾਰੀਆਂ ਨੇ ਜਦ ਨਕਲਾਂ ਕੀਤੀਆਂ ਤਾਂ ਕਿਤੇ ਕਿਤੇ ਸਹਿ ਸੁਭਾਵ ਪੈ ਗਏ ਹਨ। ਅਸੀਂ ਏਹ ਪਾਠਾਂਤ੍ਰ ਜੋ ਸਾਨੂੰ ਮੁਕਾਬਲਾ ਕਰਦਿਆਂ ਜਿੱਥੇ ਜਿੱਥੇ ਮਿਲੇ ਹਨ ਟੂਕਾਂ ਵਿਚ ਦਰਸਾਏ ਹਨ। ਸਾਡਾ ਇਹ ਮਤਲਬ ਨਹੀਂ ਕਿ ਇਹ ਸ਼ੁੱਧ ਹਨ ਤੇ ਇਨਾਂ ਦਾ ਬੀ ਅਰਥ ਜ਼ਰੂਰ ਠੀਕ ਬੈਠਦਾ ਹੈ। ਕਈ ਥਾਈਂ ਐਸੇ ਪਾਠਾਂਤ੍ਰ ਬੀ ਹਨ ਜੋ ਅਰਥਾਂ ਵਿਚ ਠੀਕ ਨਹੀਂ ਬੈਠਦੇ, ਛੰਦਾਂ ਦੀ ਚਾਲ ਵਿਚ ਬੀ ਪੂਰੇ ਨਹੀਂ ਉਤਰਦੇ। ਉਹ ਕੇਵਲ ਇਸ ਖਿਆਲ ਤੇ ਦਿਖਾਏ ਗਏ ਹਨ, ਕਿ ਕੋਈ ਸੱਜਣ ਆਪਣਾ ਘਰ ਦਾ ਕੋਈ ਪੁਰਾਤਨ ਨੁਸਖਾ ਦੇਖੇ ਤੇ ਇਹ ਛਪਿਆ ਵੇਖਕੇ ਮੁਕਾਬਲਾ ਕਰਕੇ ਕੋਈ ਪਾਠਾਂਤ੍ਰ ਭੇਦ ਨਿਕਲੇ ਤਾਂ ਉਸਨੂੰ ਖਿਆਲ ਨਾ ਫੁਰੇ ਕਿ ਪਾਠ ਅਸਾਂ ਬਦਲਿਆ ਹੈ, ਉਸਦਾ ਪਾਠ ਫੁਟ ਨੋਟ ਵਿਚੋਂ ਦਿੱਸ ਪਵੇ, ਯਾ ਉਹ ਦੇਖ ਲਵੇ ਕਿ ਲਿਖਾਰੀਆਂ ਤੋਂ ਸਹਿਵਨ ਬਦਲੀਆਂ ਹੁੰਦੀਆਂ ਆਈਆਂ ਹਨ, ਉਸੇ ਤਰ੍ਹਾਂ ਦੀ ਕੋਈ ਬਦਲੀ ਇਹ ਬੀ ਹੈ। ਸਾਡਾ ਯਤਨ ਇਸ ਬਾਤ ਦੇ ਇਤਿਹਾਸ ਨੂੰ ਕਾਇਮ ਰੱਖਣ ਦਾ ਹੈ ਕਿ ਲਿਖਾਰੀਆਂ ਦੇ ਹੱਥੀਂ ਪਾਠਾਂ ਵਿਚ ਕਿਵੇਂ ਫਰਕ ਪੈਂਦੇ ਆਏ ਹਨ। ਅਸਲ ਪੋਥੀ ਕਵੀ ਜੀ ਦੀ ਨਿਜ ਲਿਖਤ ਸਾਨੂੰ ਮਿਲੀ ਨਹੀਂ। ਜੇ ਉਹ ਮਿਲਦੀ ਤਾਂ ਪਾਠਾਂਤ੍ਰ ਭੇਦ ਲਾਉਣ ਦੀ ਬੀ ਲੋੜ ਨਾ ਪ੍ਰਤੀਤ ਕੀਤੀ ਜਾਂਦੀ ਤੇ ਬਹੁਤੇ ਨੁਸਖਿਆਂ ਤੋਂ ਸੋਧਣ ਦੀ ਲੋੜ ਬੀ ਨਾ ਵਾਪਰਦੀ। ਹੁਣ ਬੀ ਇਸ ਮੁਕਾਬਲੇ ਵਿਚ ਜੇਹੜੇ ਪਾਠਾਂਤ੍ਰ ਮਿਲੇ ਹਨ ਉਨ੍ਹਾਂ ਨੂੰ ਅਸੀਂ ਐਉਂ ਵਰਤਿਆ ਹੈ ਕਿ ਜੇਹੜੇ ਪਾਠ ਗਿਣਤੀ ਵਿਚ ਵਧੇਰੇ ਥਾਵੀਂ ਹਨ ਤੇ ਅਰਥ ਭਾਵ ਕਿ ਛੰਦ ਦੀ ਚਾਲ ਨਾਲ ਬਹੁਤ ਨੇੜੇ ਤੇ ਠੀਕ ਭਾਸਦੇ ਰਹੇ ਹਨ ਉਨ੍ਹਾਂ ਨੂੰ ਉਪਰ ਮੂਲ ਵਿਚ ਰੱਖ ਲੀਤਾ ਹੈ। ਜੇਹੜੇ ਦੂਸਰੇ ਪਾਠ ਹਨ,

ਉਨ੍ਹਾਂ ਨੂੰ ਹੇਠਾਂ ਟੂਕਾਂ ਵਿਚ ਦਰਸਾ ਦਿੱਤਾ ਹੈ, ਭਾਵੇਂ ਉਹ ਪਾਠ ਨਾਲ ਮਿਲਕੇ ਕੋਈ ਅਰਥ ਦੇ ਸਕਦੇ ਹਨ ਤੇ ਭਾਵੇਂ ਨਹੀਂ। ਕਿਤੇ ਥੁ ਮਿੰਮੀ ਵਾਲਾ ਪਾਠ ਮੂਲ ਵਿਚ ਹੈ ਤੇ ਘੱਟ ਸਿੰਮਤੀ ਵਾਲਾ ਪਾਠਾਂਤ੍ਰ ਵਿਚ ਹੈ, ਚਾਹੇ ਪਾਠਾਂਤ੍ਰ ਵਾਲਾ ਢੁੱਕਦਾ ਵਿਸ਼ੇਸ਼ ਹੈ।

੨. ਛੇਵੇ ਜਾਂ ਵਿਰਾਮ।

ਛੇਵਾ ਯਾ ਵਿਰਾਮ ਜੋ ਗ੍ਰੰਥ ਵਿਚ ਹੈ ਸੋ ਇਕ ਹੈ ਦੁਭੰਡੀਆ—'॥'। ਕਵੀ ਜੀ ਚੇ ਇਸ ਆਪਣੇ ਲਾਏ ਛੇਵੇ ਨੂੰ ਅਸਾਂ ਜਿਉਂ ਕਾ ਤਿਉਂ ਰਹਿਣ ਦਿੱਤਾ ਹੈ। ਏਹ ਦੁਭੰਡੀਆਂ ਕਵੀ ਜੀ ਛੰਦ ਦੀ ਤੁਕ ਅਤੇ ਪਾਦ ਮੁੱਕਣ ਮਾਤ੍ਰ ਤੇ ਲਾਉਂਦੇ ਹਨ, ਇਸ ਤੋਂ ਅਰਥ ਭਾਵ ਵਿਚ ਸਹਾਇਤਾ ਘੱਟ ਮਿਲਦੀ ਹੈ। ਅਰਥਾਂ ਨੂੰ ਸੌਖਾ ਕਰਨ ਵਾਸਤੇ ਅਸਾਂ ਹੇਠ ਲਿਖੇ ਛੇਵੇ ਯਾ ਵਿਰਾਮ ਵਾਧੂ ਵਰਤਣ ਦਾ ਜਤਨ ਕੀਤਾ ਹੈ:—

(ੳ), ਇਹ ਨਿਸ਼ਾਨ ਦੋ ਵਾਕਾਂ ਨੂੰ ਅੱਡ ਕਰਦਾ ਹੈ, ਜਿਵੇਂ:—ਆਨਨ ਤੇ ਨਹਿੰ ਬੋਲਤਿ ਹੈਂ ਬਚ, ਹੋਵਤਿ ਰੰਜ ਰਿਦੈ ਸਭਿ ਹੀ॥ ਤਥਾ—ਬਰੀ ਦਰ ਨਾਰੀ, ਗੁਰਮਤ ਸਤਿਕਾਰੀ ਸਭਿ, ਭਈ ਭੀਰ ਭਾਰੀ, ਘਰ ਥਾਂਵ ਹੂੰ ਨ ਪਾਵਤੀ॥

ਕਈ ਚੀਜ਼ਾਂ ਦੀ ਗੇਣਤੀ ਵੇਲੇ ਹਰ ਸ਼ੈ ਦੇ ਅਰੋ, ਉਹਨਾਂ ਨੂੰ ਅੱਡ ਅੱਡ ਦੱਸਣ ਵਾਸਤੇ ਬੀ ਇਹੋ ਚਿੰਨ੍ਹ ਵਰਤਿਆ ਹੈ, ਯਥਾ—ਦਮਾਮੇ ਬੜੇ, ਤੁਰਹੀ, ਛਫ ਸੌਂ, ਮੁਰਲੀ, ਕਰਨਾਈ।

(ਅ) ਇਕ ਡੰਡੀਆ:—'।'. ਇਹ ਨਿਸ਼ਾਨ ਛੰਦ ਦੇ ਹਰੇਕ ਚਰਨ ਮੁੱਕਣ ਤੇ ਅਸਾਂ ਵਰਤਿਆ ਹੈ ਤੇ ਜਿੱਥੇ ਸਾਰਾ ਛੰਦ ਮੁਕਾ ਹੈ ਉਥੇ ਦੁਭੰਡੀਆ ਲਾਇਆ ਹੈ, ਤਾਕਿ ਪਾਠਕਾਂ ਨੂੰ ਛੰਦ ਦੇ ਮੁੱਕਣ ਦਾ ਥਹੁ ਪੈ ਜਾਵੇ।

(ੲ) ' ' ਜਿੱਥੇ ਗਲਾਂ ਬਾਤਾਂ ਹੋ ਰਹੀਆਂ ਹਨ, ਓਥੇ ਮੂੰਹ ਦੇ ਉਚਾਰੇ ਵਾਕ ਇਨ੍ਹਾਂ ਨਿਸ਼ਾਨਾਂ ' ' ਦੇ ਵਿਚ ਕਰ ਦਿੱਤੇ ਹਨ, ਕਿਉਂਕਿ ਕਵਿਤਾ ਹੋਣ ਕਰਕੇ ਹਰੇਕ ਨੂੰ ਸਮਝ ਨਹੀਂ ਪੈਂਦੀ ਕਿ ਹੁਣ ਗੁਫਤਗੂ (ਬੋਲ ਚਾਲ) ਸ਼ੁਰੂ ਹੋ ਗਈ ਹੈ। ਫੇਰ ਕਈ ਥਾਂ ਕਵੀ ਜੀ ਨਹੀਂ ਦੱਸਦੇ ਕਿ ਹੁਣ ਫਲਾਣਾ ਬੋਲਿਆ ਹੈ ਤੇ ਗਲ ਬਾਤ ਆਮ੍ਹੋ ਸਾਮ੍ਹਣੀ ਕਵਿਤਾ ਵਿਚ ਲਿਖੀ ਜਾਂਦੇ ਹਨ, ਓਥੇ ਏਹ ਨਿਸ਼ਾਨ ਦੱਸ ਦੇਣਗੇ ਕਿ ਇਕ ਦੀ ਗਲ ਮੁੱਕ ਗਈ ਹੈ ਤੇ ਹੁਣ ਦੂਏ ਦੀ ਆਰੰਭ ਹੋਈ ਹੈ। ਯਥਾ—

'ਤਜਹੁ ਨ ਜਾਇ ਬਨਜ ਇਹ, ਬਾਲਾ!'

(ਸ) " " ਜਿੱਥੇ ਕੋਈ ਲੰਮੇ ਪ੍ਰਸੰਗ ਕਿਸੇ ਵਲੋਂ ਸੁਣਾਏ ਜਾ ਰਹੇ ਕਵੀ ਜੀ ਨੇ ਲਿਖੇ ਹਨ ਤੇ ਓਹ ਕਈ ਵਾਰੀ ਇਕ ਅਧਜਾਯ ਯਾ ਇਕ ਅੰਸੂ ਤੋਂ ਵੀ ਵਧ ਗਏ ਹਨ ਤਾਂ ਉਥੇ ਉਹਨਾਂ ਦੇ ਆਦਿ ਤੇ ਅੰਤ ਵਿਚ ਇਹ ਚਿੰਨ੍ਹ " " ਵਰਤੇ ਗਏ ਹਨ।

(ਹ)—ਜਿਥੇ ਗੁਫਤਗੂ ਦੇ ਵਿਚ ਗੁਫਤਗੂ ਆ ਗਈ ਹੈ ਯਾ ਕਿਸੇ ਦੇ ਮਨ ਦੀ ਗੇਣਤੀ ਯਾ ਖਿਆਲ ਦੱਸਣਾ ਹੈ, ਜੋ ਉਸ ਨੇ ਬੋਲਿਆ ਨਹੀਂ ਪਰ ਖਿਆਲਿਆ ਹੈ ਤਾਂ ਉਸ ਦੇ ਅੱਗੜ ਪਿਛੜ ਇਹ — ਨਿਸ਼ਾਨ ਦਿੱਤਾ ਹੈ, ਯਥਾ—

ਰਿਦੈ ਗੁਨਹਿੰ—ਕੋ ਭਯੋ ਕੁਕਾਜੁ। ਚਿੰਤ ਮਾਨ ਹ੍ਵੈ ਬੈਠਜੋ ਆਜੁ—।

(ਕ)? ਪ੍ਰਸ਼ਨ ਵਾਚੀ ਵਾਕਾਂ ਨੂੰ ਸਫੁਟ ਕਰਨ ਲਈ ਇਹ '?' ਨਿਸ਼ਾਨ ਲਾਇਆ ਹੈ, ਯਥਾ—

'ਕਿਸ ਕੀ ਕਿਸ ਦਿਸ਼ ਸ਼ੇਸ਼ ਘਨੇਰੀ ?'

(ਖ) ! ਸੰਬੋਧਨ ਲਈ, ਅਸਚਰਜਤਾ ਲਈ, ਸ਼ੋਕ ਲਈ ਵਾਕਾਂ ਦੇ ਮਗਰ ਇਹ '!' ਨਿਸ਼ਾਨ ਲਾਇਆ ਹੈ, ਯਥਾ—'ਸੁਨਹੁ ਨ੍ਰਿਪਤ ! ਨਿਜ ਕਰੀਦੇ ਲੇਖਾ।'

੩. ਪ੍ਰਯਾਯ।

ਉਪਰ ਮੂਲ ਵਿਚ ਬਰੀਕ ਟਾਈਪ ਦੇ ਕਈ ਅੰਕ ਲਾਏ ਗਏ ਹਨ, ਜਿੱਥੇ ਮੂਲ ਮੁੱਕਦਾ ਹੈ ਹੇਠ ਇਕ ਲਕੀਰ ਖਿੱਚੀ ਗਈ ਹੈ, ਜਿੰਨੇ ਉਹ ਬ੍ਰੀਕ ਅੰਕ ਉਪਰ ਮੂਲ ਵਿਚ ਆਏ ਹਨ ਉਤਨੇ ਹੀ ਉਸ ਲਕੀਰ ਦੇ ਹੇਠਾਂ ਤਰਤੀਬ ਵਾਰ ਦੇਕੇ ਉਹਨਾਂ ਅਰੋ ਪ੍ਰਯਾਯ ਲਾਏ ਗਏ ਹਨ। ਪ੍ਰਯਾਵਾਂ ਦੇ ਏਹ ਅੰਕ ਕਦੇ ਤਾਂ ਕੇਵਲ ਉਸੇ ਪਦ ਦੇ ਅਰਥ ਦੱਸਦੇ ਹਨ, ਜਿਸ ਨੂੰ ਕਿ ਓਹ ਉਪਰ ਮੂਲ ਵਿਚ ਲਾਏ ਗਏ ਹਨ, ਕਦੇ ਉਸ ਅੰਕ ਤੋਂ ਪਹਿਲੇ ਇਕ ਦੋ ਪਦਾਂ ਦੇ ਅਰਥ ਰਲਾਕੇ ਦੱਸਦੇ ਹਨ ਤੇ ਕਦੇ ਸਾਰੀ ਤੁਕ ਦੇ ਹੀ ਅਰਥ ਸਪਸ਼ਟ ਕਰਦੇ ਹਨ ਅਤੇ ਕਈ ਵਾਰੀ ਇਨ੍ਹਾਂ ਵਿਚ ਨਾਲ ਭਾਵ ਬੀ ਹੁੰਦਾ ਹੈ। ਕਵੀ ਜੀ ਦੇ ਵਰਤੇ ਸੰਸਕ੍ਰਿਤ ਮੂਲਕ ਪਦਾਂ ਦੇ ਸੰਸਕ੍ਰਿਤ ਰੂਪ, ਵਿਤਪਤੀਆਂ ਤੇ ਧਾਤੂ ਆਦਿ ਬੀ ਇਨ੍ਹਾਂ ਹੀ ਅੰਕਾਂ ਵਿਚੋਂ ਮਿਲਦੇ ਹਨ ਜੋ ਅਕਸਰ ਪ੍ਰਯਾਯ ਦੇ ਮਗਰੋਂ ਇਨ੍ਹਾਂ ਨਿਸ਼ਾਨਾਂ [ ] ਦੇ ਵਿਚਕਾਰ ਹੁੰਦੇ ਹਨ।

ਕਈ ਸਫਿਆਂ ਪਰ ਉਪਰ ਮੂਲ ਵਿਚ ਇਕੋ ਅੰਕ ਵੱਖ ਵੱਖ ਪਦਾਂ ਅੱਗੇ ਕਈ ਵਾਰ ਆਇਆ ਹੈ ਪਰ ਹੇਠਾਂ ਪ੍ਰਯਾਯ ਇਕੋ ਹੀ ਹੈ। ਉਸ ਦੀ ਮੁਰਾਦ ਇਹ ਹੈ ਕਿ ਉਪਰਲੇ ਸਾਰੇ ਪਦਾਂ ਦਾ, ਜਿਨ੍ਹਾਂ ਨੂੰ ਕਿ ਇਹ ਅੰਕ ਲਗਾ ਹੈ ਅਰਥ ਇਕੋ ਹੀ ਹੈ। ਜਿਹਾ ਕੁ 'ਪਨਹੀ' 'ਪੈਜਾਰ' ਜੋ ਇਕ ਸਫੇ ਤੇ ਆ ਗਏ ਹਨ ਤੇ 'ਪਨਹੀ' ਪਰ ਅੰਕ ੨ ਹੈ ਤੇ 'ਪੈਜਾਰ' ਉਸ ਸਫੇ ਤੇ ਜਿਥੇ ਆਇਆ ਹੈ ਅਸਾਂ ਉਸ ਪਰ ਬੀ ਅੰਕ ੨ ਹੀ ਲਾਇਆ ਹੈ ਚਾਹੇ ਉਸ ਦੀ ਵਾਰੀ ੫ ਅੰਕ ਦੀ ਸੀ। ਤੇ ਹੇਠਾਂ ਪ੍ਰਯਾਯ ਵਿਚ ਅੰਕ ੨ ਦੇ ਅਗੇ ਅਰਥ ਦਿੱਤਾ ਹੈ 'ਜੁੱਤੀ'। ਇਹ ਇਸ ਲਈ ਕਿ ਪਦ 'ਪੈਜਾਰ' ਤੇ 'ਪਨਹੀ' ਦੋਹਾਂ ਦਾ ਅਰਥ ਜੁੱਤੀ ਹੀ ਹੈ।

੪. ਪਦਜੋੜ, ਸੰਕੇਤ।

ਦੇਸ਼ ਵਿਚ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ ਦੇ ਅੱਡ ਅੱਡ ਸਮਿਆਂ ਵਿਚ ਲਿਖੇ ਗਏ ਨੁਸਖੇ ਮਿਲਦੇ ਹਨ। ਅੱਡ ਅੱਡ ਲਿਖਾਰੀਆਂ ਦੀਆਂ ਲਿਖਤਾਂ ਹੋਣ ਕਰਕੇ ਪਦਜੋੜਾਂ ਵਿਚ ਫਰਕ ਪੈ ਗਏ ਹਨ। ਜੈਸਾ ਕਿ ਇਕ ਪਦ 'ਸਭ' ਦੇ ਕਈ ਪਾਠ ਮਿਲਦੇ ਹਨ:—ਸਬ, ਸਭ, ਸਭਿ। ਸੋ ਕਈ ਨੁਸਖਿਆਂ ਨੂੰ ਦੇਖਕੇ ਅਸਾਂ ਜਿਸ ਰੂਪ ਨੂੰ ਵਧੇਰੇ ਵਰਤਿਆ ਵੇਖਿਆ ਉਹ ਧਾਰਨ ਕਰ ਲਿਆ ਹੈ। ਇਸ ਕਰਕੇ ਐਸੇ ਪਦਾਂ ਦੇ ਪਾਠਾਂਤ੍ਰ ਭੇਦ ਨਹੀਂ ਲਾਏ। ਉਹ ਪਦ ਏਹ ਹਨ:—

ਉਚਿਤ, ਉਦਕ, ਉਦਧਿ, ਆਤੁਰ, ਆਇਸੁ, ਇਸ਼ਟ, ਇੰਦ੍ਰ, ਸਮੁਦਾਇ, ਸਲਿਤ, ਸੰਗਤਿ, ਸੁਧਿ, ਸ਼ਕਤਿ, ਸੰਤਤਿ, ਸਭਿ, ਸੁੰਦਰ, ਕੀਰਤਿ, ਕੇਤਿਕ, ਗਰੁੜ, ਜੋਤਿ, ਤਨੁਜ, ਤਨੁਜਾ, ਦੰਪਤਿ, ਦੁੰਦਭਿ, ਪਸ਼ੁ, ਪ੍ਰਭੁ ਪ੍ਰੀਤਿ, ਬਾਸੁਰ, ਮਧੁਪ, ਮਧੁਰ, ਮੰਦਿਰ, ਰਿਖਿ, ਰੁਚਿ, ਰੀਤਿ, ਵਸਤ੍ਰ ਆਦਿ।

ਕਵੀ ਜੀ ਦੀਆਂ ਅਪਣੇ ਹੱਥਾਂ ਦੀਆਂ ਲਿਖੀਆਂ ਚੀਜ਼ਾਂ ਜੋ ਸਾਡੇ ਦੇਖਣ ਵਿਚ ਆਈਆਂ ਹਨ, ਉਹਨਾਂ ਤੋਂ ਬੀ ਉੱਪਰਲੇ ਪਾਠ ਉਹਨਾਂ ਨੇ ਸਹੀ ਮੰਨੇ ਸਮਝੇ ਪੈਂਦੇ ਹਨ। ਸਾਡੇ ਸੰਕਲਤ

ਕੀਤੇ ਇਸ ਗ੍ਰੰਥ ਵਿਚ ਜੇ ਕਿਤੇ ਕੋਈ ਪਾਠ ਇਹਨਾਂ ਉਪਰਲੇ ਪਦ ਜੋੜਾਂ ਤੋਂ ਕੁਛ ਵਿਲੱਖਣ ਮਿਲੇ ਤਾਂ ਉਹ ਪ੍ਰੈਸ-ਉਕਾਈ ਸਮਝਕੇ ਠੀਕ ਕਰ ਲੈਣਾ। ਹੋਰ:—

੧. ਤਲਵੰਡੀ / ਤਿਲਵੰਡੀ } ਦੁਇ ਪਾਠ ਮਿਲਦੇ ਹਨ। ਮੁਰਾਦ ਇਕੋ ਟਿਕਾਣੇ ਤੋਂ ਹੈ ਅਸਾਂ ਛਾਪੇ ਦੇ ਨੁਸਖੇ ਦਾ ਪਾਠ ਜੈਸਾ ਜਿੱਥੇ ਸੀ ਰਹਿਣ ਦਿੱਤਾ ਹੈ।

੨. ਵਰਤਮਾਨ ਕ੍ਰਿਯਾ ਬਹੁ ਬਚਨ ਦੇ ਕਿਤੇ ਪਾਠ 'ਹਿੰ' ਅੰਤਕ ਹਨ ਤੇ ਕਿਤੇ 'ਹਿਂ' ਅੰਤਕ। ਫਰਕ ਅਰਥ ਵਿਚ ਕੁਛ ਨਹੀਂ ਪੈਂਦਾ ਜੈਸੇ—ਅਵਗਾਹਹਿੰ, ਅਵਗਾਹੈਂ। ਜਾਵਹਿੰ, ਜਾਵੈਂ।

੩. ਸੋਕ, ਸ਼ੋਕ, ਸੋਗ ਅਰਥ ਇਕੋ ਹੈਨ, ਸੋ ਜੈਸਾ ਪਾਠ ਜਿੱਥੇ ਸੀ ਰਿਹਾ ਹੈ।

੪. ਕੋ, ਕਉ, ਕਹੁ ਦਾ ਅਰਥ ਇਕੋ ਹੈ, ਜੈਸਾ ਜਿੱਥੇ ਸੀ ਰਹਿਣ ਦਿੱਤਾ ਹੈ। ਇਸੇ ਤਰ੍ਹਾਂ ਕਿਛੁ, ਕਛੁ। ਦੇਸ, ਦੇਸੁ। ਨਰੇਸ, ਨਰੇਸੁ ਆਦਿ।

੫. ਇਸੀ ਤਰ੍ਹਾਂ ਬਬੇ ਵਵੇ ਦੇ ਫਰਕ ਨਹੀਂ ਲਾਏ। ਜੈਸਾ ਪਾਠ ਜਿੱਥੇ ਸੀ ਰਹਿਣ ਦਿੱਤਾ ਹੈ, ਅਰਥ ਦਾ ਫਰਕ ਨਹੀਂ ਪੈਂਦਾ।

ਹੇਠ ਲਿਖੀਆਂ ਹਾਲਤਾਂ ਵਿਚ ਕਵੀ ਜੀ ਦੇ ਲਿਖੇ ਹਿਜੇ (ਪਦਜੋੜ) ਜਿਵੇਂ ਸਿੱਧ ਹੋਏ ਉਸੇ ਤਰ੍ਹਾਂ ਲਿਖਣ ਦਾ ਜਤਨ ਕੀਤਾ ਗਿਆ ਹੈ:—

੧. ਕ੍ਰਿਯਾ ਵਾਚੀ ਪਦਾਂ ਦੇ ਅਖੀਰਲੇ ਅੱਖਰ ਨੂੰ ਕਵੀ ਜੀ ਦੀ ਲਿਖਤਿ ਵਿਚ ਆਮ ਸਿਹਾਰੀ ਦੇਖੀ ਗਈ ਹੈ ਜਿਵੇਂ:—ਨਿਕਸਿ, ਰਹਤਿ, ਜਾਵਤਿ, ਪੇਖਤਿ ਆਦਿ।

੨. ਕ੍ਰਿਯਾ ਵਾਚੀ ਉਹਨਾਂ ਪਦਾਂ ਦੇ ਅਖੀਰਲੇ ਅੱਖਰ ਨੂੰ ਸਿਹਾਰੀ ਲਾਈ ਹੋਈ ਹੈ ਜਿਨ੍ਹਾਂ ਦੇ ਅਰਥ ਵਿਚ 'ਕੇ' ਯਾ 'ਕਰ' ਆਉਂਦਾ ਹੈ, ਜਿਵੇਂ ਵੇਖਕੇ, ਸੁਣਕੇ, ਚੱਲਕੇ, ਖਾਕੇ, ਪੀ ਕਰ, ਬੈਠ ਕਰ ਆਦਿ ਯਥਾ:—ਸ੍ਰੋਨਨਿ ਮਹਿ ਸੁਨਿ ਬਾਜਜਨਿ ਕੀ ਧੁਨਿ.....

੩ ਗੁਨਿਕੈ, ਸੁਨਿਕੈ, ਪੇਖਿਬੇ, ਕਰਿਬੇ ਆਦਿ ਪਦਾਂ ਦੇ ਮੱਧ ਦੇ ਅੱਖਰ ਨੂੰ ਬੀ ਸਿਹਾਰੀ ਲਗੀ ਹੋਈ ਹੈ।

੪. ਸੰਗਯਾ ਪਦਾਂ ਦੇ ਬਹੁ ਵਾਚੀ ਰੂਪ ਵਿਚ ਉਹਨਾਂ ਦੇ ਅੰਤਲੇ 'ਨ' ਅਖਰ ਨੂੰ ਬੀ ਸਿਹਾਰੀ ਦੇਖੀ ਗਈ ਹੈ, ਜਿਵੇਂ ਸ੍ਰੋਨਨਿ, ਬਾਜਜਨਿ, ਰਿਖਿਨਿ ਸੁਤਨਿ ਆਦਿ।

੫. ਅਕਸਰ ਕਵੀ ਜੀ ਨੇ ਸੰਸਕ੍ਰਿਤ ਪਦ ਜੋ 'ਏ' ਦੀ ਅਵਾਜ਼ ਅੰਤ ਪਰ ਰਖਦੇ ਹਨ 'ਿ' ਅੰਤ ਦੇਕੇ ਰਖੇ ਹਨ, ਉਹ ਉਵੇਂ ਹੀ ਰਹੇ ਹਨ, ਜੈਸਾ ਕਿ ਸੰਤਤਿ, ਅਤਿ ਆਦਿ।

ਕਈ ਪਦ ਐਸੇ ਹਨ ਜਿਨ੍ਹਾਂ ਦਾ ਅਰਥ ਵਿਚ ਤਾਂ ਬਹੁਤ ਫਰਕ ਹੈ, ਪਰ ਜਿਨ੍ਹਾਂ ਦੇ ਰੂਪ ਵਿਚ ਲਗ ਮਾਤ੍ਰ ਦਾ ਜ਼ਰਾ ਕੁ ਹੀ ਫਰਕ ਹੈ, ਜਿਵੇਂ 'ਕਰਨਾ' ਕੰਮ ਕਰਨੇ ਨੂੰ ਕਹਿੰਦੇ ਹਨ ਪਰ 'ਕਰੁਨਾ' ਕ੍ਰਿਪਾ ਨੂੰ ਕਹਿੰਦੇ ਹਨ। ਬਾਜ਼ੇ ਪਾਠ ਐਸੇ ਹਨ ਕਿ ਉਹਨਾਂ ਦੀ ਆਵਾਜ਼ ਤਾਂ ਭਿੰਨ ਨਹੀਂ ਪਰ ਅਰਥ ਭਿੰਨ ਹਨ, ਪਾਠਕਾਂ ਨੂੰ ਅਰਥ ਲਾਉਣ ਵੇਲੇ ਭੁਲੇਖਾ ਪੈ ਜਾਂਦਾ ਹੈ। ਜੈਸਾ ਕਿ 'ਕਰ' ਨਾਮ ਹੈ ਹੱਥ ਦਾ, ਪਰ 'ਕਰਨਾ' ਕ੍ਰਿਯਾ ਦਾ 'ਆਗਯਾ ਵਾਚੀ' ਦਾ ਰੂਪ ਬੀ ਇਹੋ ਬਣਦਾ ਹੈ 'ਕਰ', ਜਿਸ ਦਾ ਅਰਥ ਹੈ 'ਤੂੰ ਕੰਮ ਕਰ'। ਅਸਾਂ ਫਿਰ ਗੁ: ਪ੍ਰ: ਸੂਰਜ ਦੇ ਕਈ ਨੁਸਖਿਆਂ ਤੋਂ ਤੇ ਕਵੀ ਜੀ ਦੇ ਹੱਥੀਂ ਲਿਖੇ ਲੇਖਾਂ ਤੋਂ ਲੱਭ ਲਿਆ ਕਿ ਕਵੀ ਜੀ ਨੇ ਸੰਗਯਾ ਅਰਥਾਂ ਵੇਲੇ ਪਦ 'ਕਰ' ਵਰਤਿਆ ਹੈ ਤੇ ਕ੍ਰਿਯਾ ਵੇਲੇ 'ਕਰਿ'। ਸੋ ਅਸਾਂ ਨੇ ਇਹੋ ਸੰਕੇਤ ਇਸ ਨੁਸਖੇ ਵਿਚ ਨਿਬਾਹੁਣ ਦਾ ਯਤਨ ਕੀਤਾ ਹੈ। ਇਸ ਤਰ੍ਹਾਂ ਦੇ ਯਤਨ ਨਾਲ ਟੋਹਾਂ ਲਾ ਲਾ ਕੇ ਜੋ

ਸੰਕੇਤ ਸਾਨੂੰ ਲੱਭੇ ਓਹ ਵਰਤੇ ਹਨ ਤੇ ਉਹਨਾਂ ਦਾ ਪਤਾ ਹੋਠਾਂ ਦੇਂਦੇ ਹਾਂ। ਪਾਠਕ ਕਿਤੇ ਇਹਨਾਂ ਸੰਕੇਤਾਂ ਤੋਂ ਵਿਲੱਖਣਤਾ ਵੇਖਣ ਤਾਂ ਉਹ ਪ੍ਰੈਸ-ਉਕਾਈ ਸਮਝ ਕੇ ਆਪ ਠੀਕ ਕਰ ਲੈਣ। ਐਸੇ ਪਦ ਏਹ ਹਨ:—

ਪਦ । ਅਰਥ
ਅਸ=ਐਸਾ।
ਅਸੁ=ਘੋੜਾ।
ਅਸੁ=ਅੱਸੂ।
ਅਸਿ=ਤਲੱਵਾਰ।
ਆਸ=ਉਮੇਦ।
ਆਸੁ=ਛੇਤੀ।
ਅਰਨ=ਸੂਰਜ।
ਅਰੁਨ=ਲਾਲ।
ਅਰਿਨਿ=ਵੈਰੀਆਂ ਨੂੰ।
ਅਰਿਣ=ਰਿਣ ਤੋਂ ਰਹਿਤ।
ਸੋ=ਓਹ।
ਸੋਂ=ਨਾਲ।
ਸੇਤ, ਸਿਤ =ਚਿੱਟਾ।
ਸੇਤੁ=ਪੁਲ।
ਸਹਤ, ਸਹਤਿ =ਨਾਲ।
ਸਹਿਤ=ਹਿਤ ਨਾਲ।
ਸ਼ੋਣ=ਲਹੂ।
ਸ਼ੋਨ=ਕੰਨ।
ਹੇਤ=ਪਿਆਰ।
ਹੇਤੁ=ਕਾਰਨ।
ਕਟ, ਕਟਿ =ਕੱਟਣਾ। ਲੱਕ
ਕਟੁ=ਕੌੜਾ, ਕਰੜਾ।
ਕਰ=ਹਥ।
ਕਰ=ਕਿਰਣ।
ਕਰਿ=ਤੂੰ ਕਰ (ਕ੍ਰਿਯਾ ਵਾਚੀ)।

ਪਦ । ਅਰਥ
ਕਰਨਾ=ਕੰਮ ਕਰਨਾ (ਕ੍ਰਿਯਾ)
ਕਰੁਨਾ, ਕਰੁਣਾ =ਕ੍ਰਿਪਾ, ਕਰੁਨਾ ਰਸ।
ਗਤ=ਤਾਲ ਦਾ ਬੋਲ ਜੋ ਤਬਲੇ ਆਦਿ ਵਿਚ ਵੱਜੇ।
ਗਤਿ=ਚਾਲ, ਮੁਕਤੀ, ਪ੍ਰਾਪਤੀ, ਹਾਲਤ।
ਚਾਰ=ਅੰਕ ੪।
ਚਾਰੁ=ਸੁੰਦਰ।
ਜਾਂਹਿ=ਜਿਸ ਨੂੰ।
ਜਾਹਿੰ=ਜਾਂਦੇ ਹਨ।
ਜਨ=ਦਾਸ।
ਜਨੁ=ਮਾਨੋ।
ਜੋਨ=ਜਿਹੜਾ।
ਜੋਨ੍ਹ=ਚਾਂਦਨੀ।
ਤਰ=ਹੇਠਾਂ। ਅਤਿਸ਼ੈ ਕਰਿਕੇ।
ਤਰੁ=ਬ੍ਰਿਛ।
ਤਰਨ=ਜਹਾਜ।
ਤਰਣਿ, ਤਰਨਿ=ਸੂਰਜ।
ਤਰੁਣ=ਜੁਆਨ।
ਤਰਨੀ=ਬੇੜੀ।
ਤਰੁਨਿ, ਤਰਨੀ, ਤਰੁਣਿ, ਤਰੁਣੀ =ਜੁਆਨ ਇਸਤ੍ਰੀ।
ਧਰ=ਧਰਤੀ।
ਧਰਿ=ਰੱਖਕੇ, ਧਰਕੇ, ਫੜਕੇ।
ਪਤ=ਇੱਜ਼ਤ।
ਪਤਿ=ਸੁਆਮੀ।
ਪਾਤ=ਪੱਤੇ।

ਪਦ । ਅਰਥ
ਪਾਂਤਿ=ਪੰਕਤੀ।
ਬਿਧਿ=ਬ੍ਰਹਮਾ, ਤਰ੍ਹਾਂ।
ਬਿਧੁ=ਚੰਦ।
ਬੁਧ=ਇਕ ਗ੍ਰਹ।
ਬੁੱਧ=ਬੁੱਧੀਮਾਨ। ਨਿਰਵਾਨ ਪਦ ਆਰੂੜ।
ਬੁਧਿ=ਅਕਲ=ਮੱਤਿ।
ਭਾਨ=ਮਲੂਮ ਯਾ ਪ੍ਰਤੀਤ ਹੋਣਾ।
ਭਾਨੁ=ਸੂਰਜ।
ਮਹਿ=ਧਰਤੀ।
ਮਹਿੰ=ਵਿਚ।
ਮੋਹ=ਪ੍ਰੀਤ।
ਮੋਹਿ=ਮੈਨੂੰ।
ਮਤ=ਧਰਮ।
ਮਤਿ=ਬੁੱਧੀ।
ਮਨ=ਹ੍ਰਿਦਾ।
ਮਨੁ=ਮਾਨੋਂ।
ਰਾਸ=ਢੇਰ, ਬਹੁਤ, ਦਰੁਸਤ।
ਰਾਸਿ=ਸੂਰਜਦੀਆਂ ੧੨ ਰਾਸਾਂ, ਗੁ: ਪ੍ਰ: ਸੂ: ਦੇ ਹਿੱਸੇ।
ਰਹਤਿ=ਰਹਿੰਦਾ (ਕ੍ਰਿਯਾਵਾਚੀ)।
ਰਹਿਤ=ਖਾਲੀ। ਮੁਹਾਦਾ।
ਰਵ=ਅਵਾਜ਼, ਗੁੰਜਾਰ।
ਰਵਿ=ਸੂਰਜ।
ਰਾਵਰ=ਆਪ।
ਰਾਵਰਿ=ਆਪਦੀ ਯਾ ਆਪਦਾ।
ਲਾਂਗਲ=ਹਲ।
ਲਾਂਗੁਲ=ਪੂਛ।

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ
ਜਿਲਦ ਦੂਜੀ

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਦੂਜੀ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. II (in Punjabi)

Kavi Churamani Bhai Santokh Singh

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਦੂਜੀ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

© ਭਾਸ਼ਾ ਵਿਭਾਗ, ਪੰਜਾਬ

ਪਹਿਲੀ ਐਡੀਸ਼ਨ : 1989
ਦੂਜੀ ਐਡੀਸ਼ਨ : 2011
ਕਾਪੀਆਂ : 5000
ਕੀਮਤ : 181/- ਰੁਪਏ

1120 - ਹ.ਪ੍ਰ. - 1571

ਪ੍ਰਕਾਸ਼ਕ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ
ਛਾਪਕ : ਰਾਹਤ ਆਫਸੈਟ ਪ੍ਰਿੰਟਰਜ਼, ਸ਼ਾਪ ਨੰ: 5-6-7, ਆਜਾਦ ਮਾਰਕੀਟ, ਬਡਹੇੜੀ, ਸੈਕਟਰ 41-ਡੀ, ਚੰਡੀਗੜ੍ਹ
ਰਾਹੀਂ : ਕੰਟਰੋਲਰ, ਛਪਾਈ ਤੇ ਸਟੇਸ਼ਨਰੀ ਵਿਭਾਗ, ਪੰਜਾਬ

ਸ੍ਰੀ ਗੁਰ ਨਾਨਕ ਪ੍ਰਕਾਸ਼

ਪੂਰਬਾਰਧ (ਪਹਿਲੀ ਪੋਥੀ)

ਸੂਚੀ ਪੱਤ੍ਰ

ਪ੍ਰਸੰਗ	ਰੁੱਤ	ਪੰਨਾ
੧. 'ਆਪਣੇ ਇਸ਼ਟ ਦੀ ਮਿਰਜਾਦਾ' ਦਾ ਮੂਲ ਮੰਗਲ।	੧	੨
੨. 'ਕਵਿ-ਸੰਕੇਤ' ਮਿਰਜਾਦਾ ਦਾ ਮੰਗਲ।	੧	੫
੩. ਇਸ਼ਟ ਦੇਵ–ਅਕਾਲ ਪੁਰਖ–ਦਾ ਮੰਗਲ।	੧	੧੬
੪. ਇਸ਼ਟ ਗੁਰੂ–ਸ਼੍ਰੀ ਗੁਰੂ ਨਾਨਕ ਦੇਵ ਜੀ–ਦਾ ਮੰਗਲ।	੧	੧੯
੫. ਇਸ਼ਟ ਗੁਰੂ–ਸ਼੍ਰੀ ਗੁਰੂ ਅੰਗਦ ਦੇਵ ਜੀ–ਦਾ ਮੰਗਲ।	੧	੨੩
੬. ਇਸ਼ਟ ਗੁਰੂ–ਸ਼੍ਰੀ ਗੁਰੂ ਅਮਰ ਦਾਸ ਜੀ–ਦਾ ਮੰਗਲ।	੧	੨੭
੭. ਇਸ਼ਟ ਗੁਰੂ–ਸ਼੍ਰੀ ਗੁਰੂ ਰਾਮਦ ਸ ਜੀ–ਦਾ ਮੰਗਲ।	੧	੩੧
੮. ਇਸ਼ਟ ਗੁਰੂ–ਸ਼੍ਰੀ ਗੁਰੂ ਅਰਜਨ ਦੇਵ ਜੀ–ਦਾ ਮੰਗਲ।	੧	੩੪
੯. ਇਸ਼ਟ ਗੁਰੂ ਸ਼੍ਰੀ ਗੁਰੂ ਹਰਿਗੋਵਿੰਦ ਜੀ–ਦਾ ਮੰਗਲ।	੧	੩੬
੧੦. ਇਸ਼ਟ ਗੁਰੂ–ਸ਼੍ਰੀ ਗੁਰੂ ਹਰਿਰਾਇ ਜੀ–ਦਾ ਮੰਗਲ।	੧	੩੮
੧੧. ਇਸ਼ਟ ਗੁਰੂ–ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ–ਦਾ ਮੰਗਲ।	੧	੪੦
੧੨. ਇਸ਼ਟ ਗੁਰੂ–ਸ਼੍ਰੀ ਗੁਰੂ ਤੇਗ ਬਹਾਦੁਰ ਜੀ–ਦਾ ਮੰਗਲ।	੧	੪੪
੧੩. ਇਸ਼ਟ ਗੁਰੂ–ਸ਼੍ਰੀ ਗੁਰੂ ਗੋਵਿੰਦ ਸਿੰਘ ਜੀ–ਦਾ ਮੰਗਲ।	੧	੪੭
੧੪. ਗੁਰਮੁਖ–ਵਿਦਜਾ ਤੇ ਨਾਮ ਦਾਤੇ–ਦਾ ਮੰਗਲ।	੧	੬੩
੧੫. ਨਾਮ–ਗੁਰਮੰਤ੍ਰ ਤੇ ਨਾਮ ਮਹਾਤਮ–ਦਾ ਮੰਗਲ।	੧	੬੬
ਸ਼ਾਰਦਾ ਸੰਤ ਤੇ ਗੁਰੂ ਮੰਗਲ।ਕਥਾ ਆਰੰਭ,ਬਾਲੇ ਦਾ ਮਿਲਣਾ,ਪੱਤ੍ਰੀ ਲਿਆਉਣੀ।	੨	੧੨੯
ਗੁਰ ਚਰਣ ਮੰਗਲ। ਸ਼੍ਰੀ ਗੁਰ ਨਾਨਕ ਦੇਵ ਜੀ ਦੇ ਅਵਤਾਰ ਦੀ ਕਥਾ। ...	੩	੧੪੧
ਕਵਿ ਨੰਮ੍ਰਤਾ। ਸ਼੍ਰੀ ਗੁਰੂ ਜੀ ਦਾ ਅਵਤਾਰ ਉਤਸਾਹ ਤੇ ਨਾਮ ਧਰਨਾ। ...	੪	੧੫੨
ਸ਼੍ਰੀ ਗੁਰ ਚਰਣ ਮੰਗਲ। ਸ਼੍ਰੀ ਗੁਰੂ ਜੀ ਦੀ ਬਾਲ ਲੀਲ੍ਹਾ।	੫	੧੬੨
ਸ਼੍ਰੀ ਗੁਰ ਕੀਰਤਿ ਮੰਗਲ। ਗੋਪਾਲ ਪਾਂਧੇ ਪ੍ਰਤਿ ਉਪਦੇਸ਼।	੬	੧੭੧
ਸ਼੍ਰੀ ਗੁਰ ਰੀਝ ਮੰਗਲ। ਪਿਤਾ ਨੂੰ ਸਪਤ ਸ਼ਲੋਕੀ ਗੀਤਾ ਦੇ ਅਰਥ ਸੁਣਾਏ। ...	੭	੧੮੧
ਗੁਰਸਿੱਖ ਮੰਗਲ। ਮੁੱਲਾਂ ਪ੍ਰਤਿ ਉਪਦੇਸ਼।	੮	੧੮੭
ਸ਼ਾਰਦਾ ਮੰਗਲ। ਸੱਚਾ ਜੰਞੂ।	੯	੧੯੭
ਸਤਿਗੁਰਾਂ ਅਗੇ ਅਰਦਾਸ। ਗਊਆਂ ਚਾਰਨਾ, ਖੇਤ ਹਰਿਆ ਕਰਨਾ। ...	੧੦	੨੦੩
ਸਤਿਗੁਰਾਂ ਤੋਂ ਯਾਚਨਾ। ਸਰਪ ਨੇ ਛਾਯਾ ਕਰਨੀ, ਰਾਇ ਬੁਲਾਰ ਨੂੰ ਸਿਦਕ। ...	੧੧	੨੦੯
ਸ਼ਾਰਦਾ ਮੰਗਲ। ਖੇਤ ਬੀਜਣਾ, ਬਿੱਛ ਛਾਯਾ ਅਸਥਿਰ।	੧੨	੨੧੫

ਪ੍ਰਸੰਗ	ਪੰਨਾ ਨੰਬਰ	ਪ੍ਰਸੰਗ
ਸ਼ਾਰਦਾ ਮੰਗਲ। ਵੇਦ ਪ੍ਰਤਿ ਉਪਦੇਸ਼।	੧੩	੨੨੨
ਸ਼੍ਰੀ ਗੁਰ ਨਾਨੱਕ ਮੰਗਲ। ਖਰਾ ਸੌਦਾ ਕਰਨ ਜਾਣਾ।	੧੪	੨੨੯
ਸ਼੍ਰੀ ਗੁਰੂ ਅੰਗਦ ਦੇਵ ਮੰਗਲ। ਖਰਾ ਸੌਦਾ, ਬਾਬਾ ਕਾਲੂ ਤੇ ਰਾਇਬੁਲਾਰ। ...	੧੫	੨੩੮
ਸ਼੍ਰੀ ਗੁਰੂ ਅਮਰਦਾਸ ਮੰਗਲ। ਛਾਪ ਲੋਟਾ ਸਾਧੂ ਨੂੰ ਦਿੱਤਾ, ਸੁਲਤਾਨਪੁਰ ਜਾਣਾ।	੧੬	੨੪੬
ਸ਼੍ਰੀ ਗੁਰੂ ਰਾਮਦਾਸ ਮੰਗਲ। ਮੋਦੀ ਦੀ ਕਾਰ ਆਰੰਭੀ।	੧੭	੨੫੬
ਸ਼੍ਰੀ ਗੁਰੂ ਅਰਜਨ ਦੇਵ ਮੰਗਲ। ਲੇਖਾ ਕੀਤਾ, ੧੩੫) ਵਾਧਾ ਨਿਕਲੇ। ...	੧੮	੨੬੪
ਸ਼੍ਰੀ ਗੁਰੂ ਹਰਿਗੋਵਿੰਦ ਮੰਗਲ। ਸਤਿਗੁਰੂ ਜੀ ਦੀ ਸਗਾਈ।	੧੯	੨੭੩
ਸ਼੍ਰੀ ਗੁਰੂ ਹਰਿਰਾਇ ਮੰਗਲ। ਲੇਖਾ ਕੀਤਾ, ੩੨੧) ਵਾਧਾ ਲਏ।	੨੦	੨੮੩
ਸ਼੍ਰੀ ਗੁਰੂ ਹਰਿਕ੍ਰਿਸ਼ਨ ਮੰਗਲ। ਸਤਿਗੁਰੂ ਜੀ ਦਾ ਵਿਵਾਹ, ਬਰਾਤ ਦੀ ... ਸੁਲਤਾਨ ਪੁਰੋਂ ਚੜ੍ਹਾਈ।	੨੧	੨੯੨
ਸ਼੍ਰੀ ਗੁਰੂ ਤੇਗ ਬਹਾਦਰ ਮੰਗਲ। ਬਰਾਤ ਦਾ ਚੁਕਾਉ ਅਤੇ ਵਿਆਹ। ...	੨੨	੩੦੫
ਸ਼੍ਰੀ ਗੁਰੂ ਗੋਬਿੰਦ ਸਿੰਘ ਮੰਗਲ। ਵਜਾਹ ਤੋਂ ਵਾਪਸ ਤਲਵੰਡੀ ਆਉਣਾ। ...	੨੩	੩੧੭
ਗੁਰਬਾਣੀ ਮੰਗਲ। ਤਲਵੰਡੀਓਂ ਵਾਪਸ ਸੁਲਤਾਨਪੁਰ।	੨੪	੩੨੬
ਸ਼ਾਰਦਾ ਮੰਗਲ। ਬਾਬੇ ਮੂਲਚੰਦ ਤੇ ਦੰਦੇ ਰਾਣੀ ਦਾ ਆਕੇ ਗੁੱਸੇ ਹੋਣਾ। ...	੨੫	੩੩੫
ਸ਼ਾਰਦਾ ਮੰਗਲ। ਸਿਰੀ ਚੰਦ ਜੀ ਦਾ ਜਨਮ।	੨੬	੩੪੨
ਸ਼੍ਰੀ ਗੁਰੂ ਮੰਗਲ। ਮਨਸੁਖ ਤੇ ਭਗੀਰਥ।	੨੭	੩੫੧
ਗੁਰਚਰਨ ਮੰਗਲ। ਵੇਈਂ ਪ੍ਰਵੇਸ਼।	੨੮	੩੬੦
ਗੁਰਚਰਨ ਮੰਗਲ। ਵੇਈਂ ਤੋਂ ਬਾਹਰ ਆਕ ਮੋਦੀ ਖਾਨਾ ਤਜਾਗਣਾ। ...	੨੯	੩੬੯
ਗੁਰਪਰਗ ਪ੍ਰੇਮ ਮੰਗਲ। ਬਾਬੇ ਮੂਲਚੰਦ ਦਾ ਆਉਣਾ, ਸ਼ਜਾਮੇ ਦਿਜ ਨੂੰ ... ਉਪਦੇਸ਼, ਲਖਮੀ ਦਾਸ ਜਨਮ, ਮਨਸੁਖ ਤੇ ਭਗੀਰਥ ਦਾ ਜਾਣਾ।	੩੦	੩੭੮

ੴ ਸਤਿਗੁਰ ਪ੍ਰਸਾਦਿ ॥

ਅਥ ਸ਼੍ਰੀ ਗੁਰ ਨਾਨਕ ਪ੍ਰਕਾਸ਼ ਲਿਖ੍ਯਤੇ।

ਪਦਾਂ ਦੇ ਅਰਥ– ਅਥ=ਇਹ ਇਕ ਪੁਰਾਤਣ ਮੰਗਲ ਸ਼ਬਦ ਹੈ ਜੋ ਪੁਸਤਕਾਂ ਦੇ ਪਹਿਲੇ ਉਸ ਦਾ ਨਾਮ ਲਿਖਣ ਵੇਲੇ ਲਿਖਿਆ ਕਰਦੇ ਸਨ, ਇਸ ਦੇ ਅਰਥ ਕਈ ਹਨ:–ਹੁਣ, ਅਨੰਤਰ, ਵਧੇਰੇ, ਤਦ, ਨਿਸ਼ਚੇ, ਉਪ੍ਰਾਂਤ, ਪਰ, ਆਦਿ।

ਅਰਥ–ਹੁਣ 'ਸ੍ਰੀ ਗੁਰ ਨਾਨਕ ਪ੍ਰਕਾਸ਼' ਲਿਖਦੇ ਹਾਂ (ਭਾਵ, ਗ੍ਰੰਥ ਦਾ ਸ਼ੁਭ ਆਰੰਭ ਹੁੰਦਾ ਹੈ)।

ਅਧ੍ਯਾਯ ਪਹਿਲਾ

ਪਦਾਂ ਦੇ ਅਰਥ– ਅਧ੍ਯਾਯ=ਪਿਆ, ਪੋਥੀ ਦਾ ਭਾਗ। [ਸੰਸਕ੍ਰਿਤ ਅਧ੍ਯਾਯ]

ਇਸ ਪਿਆ ਵਿਚ ਕਵੀ ਜੀ ਮੰਗਲ ਹੀ ਵਰਣਨ ਕਰਦੇ ਹਨ, ਤਦੇ ਉਨ੍ਹਾਂ ਨੇ ਇਸ ਦਾ ਨਾਮ ਅਧ੍ਯਾਯ ਦੇ ਅੰਤ ਵਿਚ ਸਮੁੱਚਾ ਹੀ:–

'ਮੰਗਲਾ ਚਰਨ*, ਨਾਮ ਮਹਿਮਾ ਬਰਨਨੰ, ਨਾਮ ਪ੍ਰਥਮੋ ਧ੍ਯਾਇ'

ਲਿਖਿਆ ਹੈ। ਅਰਥਾਤ 'ਮੰਗਲਾ ਚਰਨ ਤੇ ਨਾਮ ਦੀ ਮਹਿੰਮਾ ਵਰਣਨ' ਦੇ ਨਾਮ ਦਾ ਕਾਂਡ।

---

*ਮਨ ਦੀ ਕਾਮਨਾਂ ਪੂਰਣ ਹੋਣ ਵਾਸਤੇ ਕੋਈ ਪਦ ਯਾ ਛੰਦ ਜੋ ਕਿਸੇ ਗ੍ਰੰਥ ਦੇ ਆਦਿ ਵਿਚ ਕੋਈ ਗ੍ਰੰਥਾਕਾਰ ਲਿਖੇ। ਲਿਖਣ ਵਾਲੇ ਦੀ ਮਨੋਕਾਮਨਾਂ ਉਸ ਗ੍ਰੰਥ ਦੀ ਨਿਰਵਿਘਨ ਤੇ ਸੁਖ ਪੂਰਬਕ ਸਮਾਪਤੀ ਦੀ ਹੁੰਦੀ ਹੈ। ਗੂੜ੍ਹ ਅਭਿਪ੍ਰਾਯ ਇਹ ਹੁੰਦਾ ਹੈ ਕਿ ਲੇਖਕ ਅਪਣੇ ਕਾਰਜ ਵਿਚ ਚੜ੍ਹਦੀਆਂ ਕਲਾਂ ਵਿਚ ਰਹੇ, ਮੁਸ਼ੱਕਤ ਤੇ ਮਜਬੂਰੀ ਵਾਲੀ ਥ੍ਰਿਤੀ ਵਿਚ ਨਾ ਪਵੇ, ਇਸ ਲਈ ਨਾ ਦਿੱਸਣ ਵਾਲੇ ਸੰਸਾਰ ਤੋਂ ਸਹਾਇਤਾ ਦੀ ਆਸ ਕਰਦਾ ਹੈ। 'ਸ਼ਾਰਦਾ ਮੰਗਲ' ਤੋਂ ਛੁਟ ਹੋਰ ਮੰਗਲਾਚਰਣਾਂ ਤੋਂ ਗ੍ਰੰਥਾਕਾਰ ਦੀ ਇਸ਼੍ਟਾਪਤੀ ਤੇ ਆਸ੍ਤਕਤਾ ਦਾ ਪਤਾ ਭੀ ਲੱਗ ਜਾਂਦਾ ਹੈ। ਜੀਕੂੰ ਇਸੇ ਅਧ੍ਯਾਯ ਦੇ ਪੰਦਰਾਂ ਮੰਗਲਾਂ ਵਿਚੋਂ ੧੪ ਮੰਗਲ ਸਪਸ਼ਟ ਕਰ ਦੇਂਦੇ ਹਨ ਕਿ ਗ੍ਰੰਥਾਕਾਰ ਜੀ ਸਿੱਖ ਹਨ, ਭਗਤੀ ਭਾਵ ਵਾਲੇ ਹਨ, ਇਕ ਅਕਾਲ ਉਪਾਸਕ ਹਨ, ਦਸਾਂ ਸਤਿਗੁਰਾਂ ਦੇ ਸਿੱਖ ਹਨ, ਨਾਮ ਦੇ ਪ੍ਰੇਮੀ ਹਨ ਤੇ ਵਾਹਿਗੁਰੂ ਨਾਮ ਦੇ ਸਿਮਰਣ ਕਰਨ ਵਾਲੇ ਹਨ। ਮੰਗਲਾਚਰਣ ਤ੍ਰੈ ਪ੍ਰਕਾਰ ਦੇ ਹੁੰਦੇ ਹਨ:– (੧) ਵਸਤੂ ਨਿਰਦੇਸ਼–ਜਿਸ ਵਿਚ ਨਿਰਗੁਣ ਯਾ ਸਰਗੁਣ ਅਕਾਲ ਪੁਰਖ ਦਾ ਕੋਈ ਵਰਣਨ ਯਾ ਕੀਰਤਨ ਹੋਵੇ। ਦੇਖੋ ਇਸੇ ਅਧਯਾਯ ਦਾ ਅੰਕ ੩, ਅਤੇ ੨੬। (੨) ਅਸ਼ੀਰਵਾਦਾਤਮਕ–ਜਿਸ ਵਿਚ ਕਲਜਾਨ ਦੀ ਕਾਮਨਾ ਪ੍ਰਗਟ ਹੋਵੇ ਯਾ ਜਿਸ ਵਿਚ ਅਸੀਸ ਦਾ ਭਾਵ ਹੋਵੇ, ਆਦਿਕ। ਦੇਖੋ ਇਸੇ ਅਧਯਾਯ ਦਾ ਅੰਕ ੩੨। (੩) ਨਮਸਕਾਰਾਤਮਕ–ਜਿਸ ਵਿਚ ਅਦਬ, ਸ਼੍ਰਧਾ ਤੇ ਨਮਸਕਾਰ ਦਾ ਭਾਵ ਹੋਵੇ। ਦੇਖੋ ਇਸੇ ਅੱਧਯਾਯ ਦਾ ਅੰਕ ੫।

ਇਸ ਅਧਯਾਯ ਵਿਚ ਇਕ ਮੰਗਲ ਨਹੀਂ, ਪਰ ਪੰਦ੍ਰਾਂ ਮੰਗਲ ਹਨ। ਕਵੀ ਜੀ ਦਾ ਅਭਿਪ੍ਰਾਯ ਨਿਖੇੜਵਾਂ ਤੇ ਸਾਫ ਸਮਝ ਵਿਚ ਪੈ ਜਾਣ ਲਈ ਅਸੀਂ ਹਰ ਮੰਗਲ ਤੇ ਵੱਖਰਾ ਸਿਰਨਾਵਾਂ ਆਪ ਲਿਖਦੇ ਚੱਲਾਂਗੇ, ਨਾਮ ਮਹਿਮਾਂ ਆਦਿ ਸਿਰਲੇਖ ਬੀ ਸੂਚਤ ਕਰ ਦਿਆਂਗੇ, ਤਾਂ ਜੋ ਉਨ੍ਹਾਂ ਦਾ ਕੀਤਾ ਮੰਗਲ ਜੋ ਨਿਰਾ ਇੱਕ ਦਿਸਦਾ ਹੈ, ਸੋ ਅੱਠ ਅੱਠ ਪੰਦਰਾਂ ਮੰਗਲ ਦਿੱਸ ਪੈਣ ਤੇ ਉਨ੍ਹਾਂ ਦੇ ਆਸ਼ਯ ਸਮਝ ਵਿਚ ਆ ਜਾਣ।

੧. 'ਅਪਨੇ ਇਸ਼੍ਟ ਦੀ ਮਰਯਾਦਾ' ਦਾ ਮੂਲ ਮੰਗਲ।

ਅਰਥਾਤ–ਉਹ ਮੰਗਲ ਜੋ ਕਵੀ ਜੀ ਦੇ ਆਪਣੇ 'ਇਸ਼੍ਟ ਦੇਵ' ਜੀ ਨੇ ਕੀਤਾ ਹੈ।

ਦੋਹਰਾ–ਏਕੁੰਕਾਰਾ* ਸਤਿਗੁਰੂ ਤਿਹਿ ਪ੍ਰਸਾਦਿ ਸਚੁ ਹੋਇ।
ਵਾਹਿਗੁਰੂ ਜੀ ਕੀ ਫਤੇ† ਵਿਘਨ ਵਿਨਾਸ਼ਨ ਸੋਇ ॥੧॥

ਪਦਾਂ ਦੇ ਅਰਥ।

ਏਕੁੰਕਾਰਾ=ਏਕ+ਓਂ+ਕਾਰ+ਆ=[ਏਕ=੧। ਓ=ਜਪਾਯਕ ਵਾਹਿਗੁਰੂ, ਅਕਾਲਪੁਰਖ। ਕਾਰ=ਕੇਵਲ। ਆ=ਹੈ] ਕੇਵਲ ਇੱਕ ਹੈ ਅਕਾਲ ਪੁਰਖ।
ਨੋਟ–ਏਕੁੰਕਾਰ ਤੋਂ ਕਵੀ ਜੀ ਦਾ ਭਾਵ–ਅਕਾਲ ਪੁਰਖ ਹੈ, ਜਿਸ ਨਾਲੋਂ ਸਿਵ ਕਿਸੇ ਹੋਰ ਦੀ ਹਿਸਤੀ ਨ ਹੋਵੇ, ਆਦਿ ਆਦਿ।

'ਏਕੁੰਕਾਰ' ਪਦ ਦੇ ਏਹ ਰੂਪ ਬੀ ਹਨ:–ਏਕੋਂਕਾਰ, ੧ ਓ।

ਸਤਿਗੁਰੂ=ਸੱਚਾ ਗੁਰੂ। ਉਹ ਗੁਰੂ ਜਿਸ ਦਾ ਸ੍ਵਰੂਪ ਸੱਤਿ ਹੈ। ਪ੍ਰਸਾਦਿ=ਕ੍ਰਿਪਾ।
ਸਚੁ=ਸਤਨ। ਜੋ ਅਸੱਤਿ ਨਾ ਹੋਵੇ। ਤ੍ਰੈ ਕਾਲ ਅਬਾਧ ਰੂਪ ਜੋ ਹੋਵੇ (ਅਕਾਲਪੁਰਖ)। [ਸੰਸ੍ਕ੍ਰਿਤ=ਸਤ੍ਯ]।
(ਅ) ਨੇਕੀ, ਭਲਿਆਈ, ਆਨੰਦ, ਸੁਖ।
ਸਚੁ ਹੋਇ=ਸੱਚ ਹੁੰਦਾ ਹੈ। ਭਾਵ ਸੱਚ ਪ੍ਰਾਪਤ ਹੁੰਦਾ ਹੈ। ਅਥਵਾ ਸੁਖ ਪ੍ਰਾਪਤ ਹੁੰਦਾ ਹੈ।
ਫਤੇ†=ਜੈ, ਜਿੱਤ। [ਫਾਰਸੀ, ਫਤ੍ਹ]
ਵਿਘਨ=ਰੁਕਾਵਟਾਂ, ਮੁਸ਼ਕਲਾਂ। ਕਿਸੇ ਕਾਮਯਾਬੀ ਵਿਚ ਅਟਕ ਪੈਣੀ ਯਾ ਮਨੋਰਥ ਦੇ ਵਿਰੁੱਧ ਹੋਣਾ। [ਸੰਸਕ੍ਰਿਤ, ਵਿਘ੍ਨ]
ਵਿਨਾਸ਼ਨ=ਨਾਸ਼ ਕਰਨ ਵਾਲਾ। [ਸੰਸਕ੍ਰਿਤ, ਵਿਨਾਸ਼ਿਨ੍]
ਸੋਇ=ਉਹੀ। ਇਸ 'ਸੋਇ' ਪਦ ਦਾ ਇਸ਼ਾਰਾ 'ਏਕੁੰਕਾਰਾ' ਵੱਲ ਹੈ ਕਿ ਉਹੀ 'ਏਕੁੰਕਾਰ' ਸਤਿਗੁਰੂ ਰੂਪ ਹੈ, ਉਹੀ, ਵਾਹਿਗੁਰੂ ਰੂਪ ਹੈ।

*ਇਹ ਪਾਠ ਛਪੇ ਹੋਏ ਨੁਸਖੇ ਦਾ ਹੈ, ਕਈ ਇਕ ਲਿਖਤੀ ਨੁਸਖਿਆਂ ਤੋਂ ਬੀ ਇਹ ਪਾਠ ਮਿਲਿਆ ਹੈ। ਕਵੀ ਜੀ ਦੇ ਨਿਜ ਲੇਖਣੀ ਲਿੱਖਤ ਇਸ ਪਦ ਦੇ ਜੋੜ 'ਏਕੋਂਕਾਰ' ਅਸੀਂ ਜਿਲਦ ੧ 'ਪ੍ਰਸਤਾਵਨਾਂ' ਦੇ ਪੰਨਾ ੨੨੩ ਪਰ ੧੨ਵੇਂ ਅੰਕ ਵਿਚ ਦਰਸਾ ਆਏ ਹਾਂ।

†ਛਪੇ ਹੋਏ ਅਕਸਰ ਨੁਸਖਿਆਂ ਵਿਚ ਅਤੇ ਦੋ ਕਲਮੀ ਨੁਸਖਿਆਂ ਵਿਚ ਜਿਨ੍ਹਾਂ ਵਿਚੋਂ ਇਕ ਸ਼੍ਰੀਮਾਨ ਸੱਚਖੰਡ ਵਾਸੀ ਡਾਕਟਰ ਚਰਨ ਸਿੰਘ ਜੀ (ਸੂਰਜ ਪ੍ਰਕਾਸ਼ ਦੇ ਮੰਨੇ ਹੋਏ ਪੰਡਤ ਜੀ) ਦੇ ਸੰਚਯ ਵਿਚੋਂ ਹੈ, ਪਾਠ 'ਫਤੇ' ਹੀ ਹੈ। ਇਕ ਛਾਪੇ ਦੇ ਗ੍ਰੰਥ ਵਿਚ ਪਾਠ 'ਫਤਹ' ਦੇਖਣ ਵਿਚ ਆਯਾ ਹੈ।

ਅਰਥ—ਇਕ ਓਅੰਕਾਰ ਰੂਪ ਹੈ ਸਤਿਗੁਰੂ, ਉਸ ਦੀ ਕ੍ਰਿਪਾ ਨਾਲ ਸੱਚ (ਪ੍ਰਾਪਤ) ਹੁੰਦਾ ਹੈ। (ਉਹੀ ਵਾਹਿਗੁਰੂ ਹੈ), ਵਾਹਿਗੁਰੂ ਜੀ ਦੀ (ਸਦੀਵ) ਫਤੇ ਹੈ, (ਸਦੀਵ ਫਤਹ ਵਾਲਾ ਹੋਣ ਕਰਕੇ ਸਰਬੱਤ) ਵਿਘਨਾਂ ਦਾ ਉਹੀ ਨਾਸ਼ ਕਰਨ ਵਾਲਾ ਹੈ।

ਭਾਵ—ਇਹ ਤਾਂ ਹਨ ਅੱਖਰਾਂ ਦੇ ਅਰਥ। ਹੁਣ ਕਵੀ ਜੀ ਦੇ ਕਟਾਖਜ ਵੱਲ ਧਿਆਨ ਕਰਕੇ ਇਸ ਦੋਹੇ ⌒ ਨੂੰ ਲਿਖੀਏ, ਤਾਂ ਐਉਂ ਰੂਪ ਬਣਦਾ ਹੈ:—

'੧ ਓ ਸਤਿਗੁਰ ਪ੍ਰਸਾਦਿ' ਤਿਹਿ (ਪ੍ਰਸਾਦਿ) ਸਚੁ ਹੋਇ।
'ਵਾਹਿਗੁਰੂ ਜੀ ਕੀ ਫਤਹ' ਵਿਘਨ ਵਿਨਾਸ਼ਨ ਸੋਇ॥

ਇਸ ਰੂਪ ਵਿਚ ਸਾਫ ਦਿੱਸ ਪਿਆ ਕਿ ਕਵੀ ਜੀ ਨੇ—

੧ ਓ ਸਤਿਗੁਰਪ੍ਰਸਾਦਿ,

੧ ਓ ਵਾਹਿਗੁਰੂ ਜੀ ਕੀ ਫਤਹ॥

ਦੋਵੇਂ ਰੂਪ ਕਵਿਤਾ ਵਿਚ ਦੋਹਰਾ ਬਣਾਕੇ ਲਿਖੇ ਹਨ*। ਮੁਰਾਦ ਇਹ ਹੈ ਕਿ:— ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਗੁਰੂ ਸਾਹਿਬਾਂ ਨੇ ਅਕਸਰ ਵੇਰ '੧ ਓ ਸਤਿਗੁਰਪ੍ਰਸਾਦਿ' ਮੰਗਲ ਕੀਤਾ ਹੈ, ਅਤੇ ਦਸਮੇਂ ਪਾਤਸ਼ਾਹ ਜੀ ਨੇ '੧ ਓ ਸਤਿਗੁਰਪ੍ਰਸਾਦਿ' ਅਤੇ ਕਈ ਥਾਈਂ '੧ ਓ ਵਾਹਿਗੁਰੂ ਜੀ ਕੀ ਫਤੇ' ਦੋਇ ਮੰਗਲ ਕੀਤੇ ਹਨ। ਕਵਿ ਸੰਤੋਖ ਸਿੰਘ ਜੀ ਆਪਣਾ ਗ੍ਰੰਥ ਸ਼ੁਰੂ ਕਰਨ ਵੇਲੇ ਪਹਿਲਾਂ ਆਪਣੀ ਰਚਨਾਂ ਦਾ ਰਚਿਆ ਹੋਇਆ ਮੰਗਲ ਨਹੀਂ ਲਿਖਦੇ, ਪਰ ਅਪਣੇ ਇਸ਼ਟ—ਗੁਰੂ—ਅਪਣੇ ਸਤਿਗੁਰੂ—ਜੀ ਦੇ ਕੀਤੇ ਹੋਏ ਮੰਗਲ, ਜੋ ਉਹਨਾਂ ਨੇ ਲਿਖੇ ਹਨ, ਦੋਹੇ ਦੇ ਰੂਪ ਵਿਚ ਲਿਆਕੇ ਲਿਖਦੇ ਹਨ। ਅਪਣਾ ਇਸ਼ਟ ਸਦਾ ਮੰਗਲ ਰੂਪ ਹੈ, ਪਰ ਜੋ ਮੰਗਲ ਅਪਣੇ ਇਸ਼ਟ ਗੁਰੂ ਜੀ ਮਨਾਉਣ, ਉਨ੍ਹਾਂ ਨੂੰ ਸਭ ਤੋਂ ਪਹਿਲੀ ਤੇ ਸ਼੍ਰੋਮਣੀ ਜਗਾ ਦੇਣੀ ਇਹ ਕਵੀ ਜੀ ਦੀ ਇਸ਼ਟਾਪਤੀ ਤੇ ਪ੍ਰੇਮਾਭਗਤੀ ਦਾ ਕਟਾਖਜ ਹੈ।

ਹੁਣ ਇਸ ਸੂਰਤ ਵਿਚ ਅਰਥ ਭਾਵ ਇਹ ਹੈ:— ⌒ '੧ ਓ ਸਤਿਗੁਰਪ੍ਰਸਾਦਿ' ਜੋ ਮੰਗਲ ਹੈ ਉਸ ਦੀ ਕ੍ਰਿਪਾ ਨਾਲ ਸੱਚ ਪ੍ਰਾਪਤ ਹੁੰਦਾ ਹੈ, '੧ ਓ ਵਾਹਿਗੁਰੂ ਜੀ ਕੀ ਫਤੇ' ਜੋ ਮੰਗਲ ਹੈ ਉਹ ਵਿਘਨਾਂ ਦਾ ਨਾਸ਼ ਕਰਤਾ ਹੈ। ਫੇਰਵਾ ਐਉਂ ਹੈ:—

---

*ਸਬੂਤ ਲਈ ਦੇਖੋ ਗੁਰ ਪ੍ਰਤਾਪ ਸੂਰਜ ਰਾਸ ਤੀਸਰੀ ਦਾ ਮੁੱਢ ⌒ ਸਿੱਚੇ ਕਵਿ ਜੀ ਆਪੇ ਵਾਰਤਕ ਰੂਪ ਵਿਚ ਇਹੋ ਮੰਗਲ ਐਉਂ ਲਿਖਦੇ ਹਨ:— '੧ ਓ ਸਤਿਗੁਰਪ੍ਰਸਾਦਿ॥ ਸ਼੍ਰੀ ਵਾਹਿਗੁਰੂ ਜੀ ਕੀ ਫਤਹ॥' ਅਤੇ ਨੌਵੀਂ ਰਾਸ਼ਿ ਦੇ ਆਦਿ ਵਿਚ ਬੀ ਕਵੀ ਜੀ ਨੇ ਏਹੋ ਦੋਵੇਂ ਮੰਗਲ ਅਸਲੀ ਰੂਪ ਵਿਚ ਦਿੱਤੇ ਹਨ।

[ਸਤਿ] ਤ੍ਰੈ ਕਾਲ ਅਬਾਧ ਰੂਪ, ਜੋ ਸਾਰੇ ਦਿੱਸਦੇ ਪਸਾਰੇ ਵਿਚ 'ਸਤਨ' ਹੈ।
[ਗੁਰੁ] ਸਭ ਦਾ ਆਦਿ ਕਾਲ ਤੋਂ ਸਿੱਖਜਾ ਦਾਤਾ, ਬੁੱਧੀ ਤੇ ਬੁਧਿ ਵਿਚ ਆਤਮ ਸਿੱਖਜਾ ਦੇਣਹਾਰਾ ਗੁਰੂ, ਜੋ ਗੁਰੂਆਂ ਦਾ ਬੀ ਗੁਰੂ ਹੈ, ਉਹ
[ਏਕੁੰਕਾਰਾ] ੧ ੳ ਸਰੂਪ ਹੈ, ਅਰਥਾਤ—
ਇਕ ਹੈ ਅਰ ਵਜਾਪਕ ਹੈ ਅਰ ਸਾਡੀ ਸਮਝ ਲਈ '੧ ੳ'
ਉਸ ਦਾ ਰੂਪ ਹੈ ਯਾ ਸਰੂਪ ਦਾ ਚਿੰਨ੍ਹ ਹੈ, [ਤਿਹਿ ਪ੍ਰਸਾਦਿ] ਉਸ ਦੀ ਕ੍ਰਿਪਾ ਨਾਲ—
[ਸਚੁ] ਸਦਾ ਇਕ ਰਸ ਰੂਪ ਰਹਿਣ ਵਾਲਾ (ਅਕਾਲ ਪੁਰਖ) ਪ੍ਰਾਪਤ [ਹੋਇ] ਹੁੰਦਾ ਹੈ।
[ਸੋਇ] ਉਹੀ, ਭਾਵ-ਏਕੁੰਕਾਰਾ।
[ਵਾਹਿਗੁਰੂ] ਵਾਹਿਗੁਰੂ ਰੂਪ ਹੈ। ਗੁਰੂ = ਆਦਿ ਗੁਰੂ, ਗੁਰੂਆਂ ਦਾ ਗੁਰੂ, ਵਾਹਿ= ਅਸਚਰਜ ਰੂਪ=ਕਥਨ ਕਹਿਣ ਤੋਂ ਪਰੇ, ਮਨ ਬਾਣੀ ਤੋਂ ਪਰੇ ਹੈ ਜਿਸ ਦਾ ਰੂਪ।
[ਫਤੇ] ਸਦੀਵ ਕਾਮਜਾਬੀ, ਨਿਰਵਿਘਨ ਕਾਮਜਾਬੀ, ਨਿਰਸੰਸੇ ਕਾਮਜਾਬੀ, ਭਾਵ— ਹਰ ਮਾਮਲੇ ਵਿਚ ਜਿੱਤ ਉਸੇ ਵਾਹਿਗੁਰੂ ਦੀ ਹੈ।
ਜਿਸਦੀ ਸਦਾ ਜਿੱਤ ਹੈ ਉਸ ਨੂੰ ਵਿਘਨ ਕਦੇ ਨਹੀਂ। ਜਿਸ ਦੀ ਸਦਾ ਜਿੱਤ ਹੈ ਤੇ ਜੋ ਸਦਾ ਵਿਘਨਾਂ ਤੋਂ ਪਰੇ ਹੈ, ਉਹ ਜਿੱਤ ਦਾ ਦਾਤਾ ਤੇ ਵਿਘਨਾਂ ਦਾ ਨਾਸ਼ ਕਰਤਾ ਬੀ ਹੈ, ਤਾਂਤੇ ਸੰਛੇਪ ਅਰਥ ਇਹ ਬਣਿਆਂ ਕਿ:—
ਸੱਚ ਦੀ (ਅਥਵਾ ਸੁਖ ਦੀ) ਪ੍ਰਾਪਤੀ ਤੇ ਵਿਘਨਾਂ ਦਾ ਨਾਸ਼ ਦੋਇ ਵਸਤਾਂ ਇਨ੍ਹਾਂ ਦੋਹਾਂ ਮੰਗਲਾਂ ਤੋਂ ਪ੍ਰਾਪਤ ਹਨ, ਜੋ ਦੋਏ ਮੰਗਲ ਕਿ ਗੁਰੂ ਸਾਹਿਬਾਂ ਨੇ ਆਪ ਕੀਤੇ ਹਨ। 'ਪ੍ਰਸਾਦਿ' ਤੇ 'ਵਿਘਨ ਵਿਨਾਸ਼ਨੰ' ਦੋਹਾਂ ਮੰਗਲਾਂ ਦੇ ਫਲ ਹਨ।

ਕਵੀ ਜੀ ਦੀਆਂ ਦੋ ਲੋੜਾਂ ਹਨ, ਇਕ ਬਹੈਸੀਅਤ ਸਿੱਖ ਉਹਨਾਂ ਨੂੰ ਵਾਹਿਗੁਰੂ ਪ੍ਰਾਪਤੀ ਦੀ ਲੋੜ ਹੈ ਤੇ ਇਸ ਪ੍ਰਾਪਤੀ ਦੇ ਜਤਨ ਵਿਚ ਨਿਰਵਿਘਨਤਾ ਦੀ ਲੋੜ ਹੈ। ਫਿਰ ਓਹ ਗ੍ਰੰਥ ਲਿਖਣ ਲੱਗੇ ਹਨ ਗੁਰੂ ਜੀ ਦੇ ਜੀਵਨ ਕੌਤਕਾਂ ਦਾ, ਇਸ ਵਿਚ ਆਪ ਦੇ ਹਿਰਦੇ ਵਿਚ ਅਪਣੇ ਤਾਣ ਲਗਦੇ ਸੱਚ ਲਿਖਣ ਦੀ ਲੋੜ ਹੈ ਅਰ ਅਪਣੇ ਉੱਦਮ (ਇਸ ਗ੍ਰੰਥ) ਦੇ ਨਿਰਵਿਘਨ ਸਿਰੇ ਚੜ੍ਹਨ ਦੀ ਲੋੜ ਹੈ। ਦੋਹਾਂ ਲੋੜਾਂ ਲਈ ਦੋਇ ਆਸ਼ਜਾਂ ਦੀ ਸਿੱਧੀ ਵਾਸਤੇ ਆਪ ਨੇ ਆਪਣੇ ਇਸ਼ਟ ਦੇਵ ਜੀ ਦੇ ਕੀਤੇ ਦੋਹਾਂ ਮੰਗਲਾਂ ਨੂੰ ਆਦਿ ਬਾਉਂ ਅਪਣੇ ਗ੍ਰੰਥ ਵਿਚ ਦੇਕੇ ਉਹਨਾਂ ਨੂੰ ਦੋਹੇ ਵਿਚ ਲਿਆਕੇ, ਕਵਿਤਾ ਦਾ ਰੂਪ ਦੇ ਕੇ, ਮੰਗਲ ਕੀਤਾ ਹੈ ਤੇ ਉਹਨਾਂ ਮੰਗਲਾਂ ਦੀ ਸੱਤਜਾ, ਮਹਾਤਮ ਅਰ ਅਪਣੀ ਲੋੜ ਦੇ ਭਾਵਾਂ ਨੂੰ ਦਰਸਾਇਆ ਹੈ।

ਸੂਚਨਾ—ਆਮ ਤੌਰ ਤੇ ਇਸ ਦੋਹੇ ਦੇ ਏਹ ਅਰਥ ਬੀ ਕਰਦੇ ਹਨ, ਕਿ:—
(ੳ) ਏਕੁੰਕਾਰ ਜੋ ਵਾਹਿਗੁਰੂ ਹੈ, ਉਹ ਗੁਰੂ ਨਾਨਕ ਵਿਖੇ ਸਤਿਗੁਰੂ ਰੂਪ ਹੈ। (ਯਥਾ—'ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕ ਕਹਾਯਉ') ਉਸ ਦੀ ਕ੍ਰਿਪਾ ਨਾਲ ਸੱਚ (ਅਥਵਾ ਸੁਖ) ਦੀ ਪ੍ਰਾਪਤੀ ਹੁੰਦੀ ਹੈ, ਉਹੀ (ਏਕੁੰਕਾਰ) ਵਾਹਿਗੁਰੂ (ਰੂਪ) ਹੈ, (ਜਿਸ ਦੀ ਸਦਾ) ਫਤੇ ਹੈ, (ਸਦਾ ਫਤੇ ਵਾਲੇ ਨੂੰ ਕਦੇ ਵਿਘਨ ਨਹੀਂ

ਹੋ ਸਕਦਾ ਤੇ ਉਸ ਦੀ ਸ਼ਰਣ ਲੈਣ ਵਾਲੇ ਦੇ ਬੀ) ਵਿਘਨ ਨਾਸ਼ ਹੁੰਦੇ ਹਨ।
(ਅ) ਏਕੁੰਕਾਰ ਵਾਹਿਗੁਰੂ ਸਤਿਗੁਰੂ ਦੀ ਕ੍ਰਿਪਾ ਨਾਲ ਪ੍ਰਾਪਤ ਹੁੰਦਾ ਹੈ,
(ਅਤੇ) ਉਹੀ ਵਿਘਨਾਂ ਦਾ ਨਾਸ਼ ਕਰਨੇ ਵਾਲਾ ਹੈ, ਉਸੇ ਦੀ ਸਦਾ ਜੈ ਹੈ।

੨. 'ਕਵਿ-ਸੰਕੇਤ' ਮਰ੍ਯਾਦਾ ਦਾ ਮੰਗਲ।

ਹਰੇਕ ਮਨੁੱਖ ਮਨ ਤੇ ਬੁੱਧੀ ਰੱਖਦਾ ਹੈ, ਵਿਦ੍ਯਾ ਨਾਲ ਬੁੱਧੀ ਸ਼ਾਣ ਚੜ੍ਹ ਜਾਂਦੀ ਹੈ ਤੇ ਚਤੁਰਤਾ ਵਿਚ ਵਧ ਜਾਂਦੀ ਹੈ, ਪਰ ਕੋਈ ਕੋਈ ਮਨੁੱਖ ਐਸੇ ਉਪਜਦੇ ਹਨ ਕਿ ਜਿਨ੍ਹਾਂ ਦਾ ਮਨ ਤੇ ਬੁੱਧੀ ਅਪਣੀ ਚਤੁਰਤਾ ਦੀ ਹੱਦ ਨੂੰ ਟੱਪਕੇ, ਕਦੇ ਕਾਰਣ ਕਦੇ ਅਕਾਰਣ ਕਿਸੇ ਐਸੇ ਹਾਲ ਵਿਚ ਜਾਂਦੇ ਹਨ ਕਿ ਜਿੱਥੇ ਮਾਨੋਂ ਮਨ ਬੁੱਧਿ ਨਹੀਂ ਰਹਿੰਦੇ; ਯਾ ਐਉਂ ਕਹੋ ਕਿ ਮਨ ਬੁੱਧਿ ਟਿਕ ਜਾਂਦੇ ਹਨ ਤੇ ਇਨ੍ਹਾਂ ਦੋਹਾਂ ਨੂੰ ਪ੍ਰਕਾਸ਼ਣ ਵਾਲੀ ਸੱਤਜਾ ਆਪੇ ਵਿਚ ਚਮਕਾਰਾ ਮਾਰ ਉਠਦੀ ਹੈ, ਉਹ ਹਾਲਤ ਕੁਛ ਅਕਹਿ ਜੇਹੀ ਹੁੰਦੀ ਹੈ ਅਰ ਉਸ ਦੀ ਵਜਾਖਜਾ, ਜਿਨ੍ਹਾਂ ਉੱਤੇ ਉਹ ਲੰਘੇ, ਉਹ ਬੀ ਨਹੀਂ ਦੱਸ ਸਕਦੇ, ਪਰੰਤੂ ਉਹ ਬੁੱਧੀ ਉੱਤੇ, ਮਨ ਉੱਤੇ ਇਕ ਪ੍ਰਭਾਵ ਛੋੜ ਜਾਂਦੀ ਹੈ, ਜਿਸ ਹੇਠ ਸੁਹਣੇ ਸੁਹਣੇ ਖਜਾਲ, ਅਚਰਜ ਵਲਵਲੇ ਤੇ ਅਜੀਬ ਭਾਵ ਪ੍ਰਗਟ ਹੁੰਦੇ ਹਨ, ਜਿਨ੍ਹਾਂ ਵਿਚੋਂ ਕਿਸੇ ਨ ਕਿਸੇ ਪ੍ਰਕਾਰ ਦੀ ਸੁੰਦਰਤਾ ਪ੍ਰਕਾਸ਼ ਪਾਉਂਦੀ ਹੈ। ਇਸ ਕਿਸਮ ਦੇ ਕਿਸੇ ਪ੍ਰਭਾਵ ਹੇਠ ਉੱਚ ਕਵਿਤਾ ਲਿਖੀ ਜਾਂਦੀ ਹੈ, ਇਸੇ ਹੇਠ ਉੱਚਾ ਸੰਗੀਤ ਉਤਰਦਾ ਹੈ, ਇਸੇ ਹੇਠ ਉੱਚੀ ਚਿੱਤ੍ਰਕਾਰੀ, ਇਸੇ ਹੇਠ ਉੱਚੀ ਮੂਰਤਿ ਤ੍ਰਾਸ਼ੀ, ਇਸੇ ਹੇਠ ਸਾਰੇ ਕਲਾਕੌਸਲ ਯਾ 'ਕੋਮਲ ਉਨਰ' ਅਪਨਾ ਪ੍ਰਕਾਸ਼ ਪਾਉਂਦੇ ਹਨ। ਯਾਦ ਰਹੇ, ਇਹ ਗਲ ਹਰੇਕ ਕਵੀ ਨੂੰ ਪ੍ਰਾਪਤ ਨਹੀਂ।

ਆਦਿ ਕਾਲ ਵਿਚ ਜਦੋਂ ਪਛਮੋਤ੍ਰ ਵੱਲੋਂ ਇਕ ਆਰਯ ਕੁਲ ਨਾਮੇ ਦੇ ਲੋਕ ਪੰਜਾਬ ਵਿਚ ਆਕੇ ਵੱਸੇ ਤਾਂ ਉਨ੍ਹਾਂ ਵਿਚ ਬੀ ਐਸੇ ਆਦਮੀ ਸਨ; ਜੋ ਕਵਿਤਾ ਕਰਦੇ ਸਨ, ਉਨ੍ਹਾਂ ਦੇ ਉਚਾਰੇ ਗੀਤ ਰਿਗ ਵੇਦ ਵਿਚ ਮਿਲਦੇ ਹਨ। ਮਜ਼ਹਬੀ ਪ੍ਰੇਮ ਤੇ ਵੱਡਿਆਂ ਦੇ ਸਤਿਕਾਰ ਨੇ ਜੋ ਕੁਛ ਵੇਦਾਂ ਬਾਬਤ ਕਿਹਾ ਹੈ (ਕਿ ਓਹ ਆਦਿ ਕਾਲ ਤੋਂ ਸਨ ਤੇ ਪਰਮੇਸ਼ੁਰ ਨੇ ਇਸੇ ਬਾਣੀ ਦੇ ਰੂਪ ਵਿਚ ਰਚੇ ਸਨ ਤੇ ਰਿਸ਼ੀਆਂ ਨੇ ਓਹ ਉੱਤੋਂ ਇੱਸੇ ਸੰਸਕ੍ਰਿਤ ਬਾਣੀ ਦੇ ਰੂਪ ਵਿਚ ਸੁਣੇ ਸਨ) ਉਸ ਤੋਂ ਬੀ ਇਹੀ ਸਿੱਟਾ ਨਿਕਲਦਾ ਹੈ ਕਿ ਓਹ ਮੰਤ੍ਰ ਯਾ ਗੀਤ ਲਿੱਖਣ ਵਾਲਿਆਂ ਕਿਸੇ ਪ੍ਰਭਾਵ ਹੇਠ ਲਿਖੇ ਹਨ। ਵੇਦ ਵਿਚ ਪੜ੍ਹਕੇ ਤੱਕੋ ਤਾਂ ਉਸ ਨਾ ਦਿੱਸਣ ਵਾਲੇ ਕਾਰਣ ਨੂੰ, ਜੋ ਅਣਡਿੱਠ ਵਿਚ ਮਿਥਿਆ ਗਿਆ, ਵੇਦਾਂ ਦੀ ਮਾਂ 'ਵਾਚ' ਦੱਸੀ ਗਈ। 'ਵਾਚ' ਯਾ 'ਵਾਕ' ਦਾ ਅਰਥ ਹੈ ਬਾਣੀ, ਪਰ ਉਹ ਬਾਣੀ ਵੇਦ ਵਿਚ ਦਿੱਕ ਨਾ ਦਿੱਸਣ ਵਾਲੀ ਸੱਤਜਾ ਯਾ ਵਸਤੂ ਬੀ ਮੰਨੀ ਗਈ, ਜਿਸ ਨੂੰ ਪਿੱਛੋਂ ਦੇਵੀ ਆਖਿਆ ਗਿਆ। ਜਦੋਂ ਆਰਯ ਕੁਲ ਦੇ ਲੋਕ ਸਰਸ੍ਵਤੀ ਨਦੀ ਦੇ ਕਿਨਾਰੇ ਤੱਕ ਫੈਲ ਗਏ, ਤਦ ਓਸ ਥਾਂ ਤੇ ਓਹਨਾਂ ਦੀ ਵਿਦ੍ਯਕ ਤੁੱਕੀ ਵੀ ਬਹੁਤ ਹੋਈ. ਯੱਗ ਤੇ ਮੰਤਰ ਉਚਾਰਨ ਦਾ ਸੰਗੀਤ ਉਥੇ ਬਹੁਤ ਵਧਿਆ। ਸਭਨਾਂ

ਪਵਿੱਤ੍ਰ ਨਦੀ ਹੋ ਗਈ, ਇੱਥੋਂ ਤਾਈਂ ਕਿ ਸਰਸ੍ਵਤੀ ਦਾ ਪ੍ਰਭਾਵ ਰਿਸ਼ੀਆਂ ਤੇ ਸਿਆਣਿਆਂ ਦੇ ਮਨਾਂ ਤੋਂ 'ਮੰਤ੍ਰ' ਤੇ 'ਸਾਮ' ਤੇ 'ਰਿਚਾ' ਅਰਥਾਤ ਗੀਤ ਉਚਾਰਨ ਵਾਲਾ ਮੰਨਿਆਂ ਗਿਆ। ਸਰਸ੍ਵਤੀ, ਜੋ ਨਦੀ ਸੀ, ਓਸਦੀ ਪਵਿੱਤ੍ਰਤਾ, ਓਸਦਾ ਪ੍ਰਭਾਵ ਅੰਦ੍ਰਿਜ ਰੂਪ ਲੈਕੇ ਵਜਕਤੀ ਵਾਲਾ ਮੰਨਿਆਂ ਗਿਆ ਅਤੇ ਓਹ ਕਵਿਤਾ ਦਾ ਪ੍ਰਭਾਵ ਪਾਉਣ ਵਾਲੀ ਦੇਵੀ ਵੀ ਮੰਨੀ ਗਈ। ਕੁਛ ਕਾਲ ਪਾਕੇ ਪਹਿਲੀ ਦੇਵੀ 'ਵਾਚ' ਤੇ 'ਸਰਸ੍ਵਤੀ' ਦੋਵੇਂ ਇਕ ਰੂਪ ਮੰਨੀਆਂ ਜਾਣ ਲੱਗ ਪਈਆਂ ਤੇ ਇਸ ਤਰ੍ਹਾਂ 'ਸਰਸ੍ਵਤੀ' 'ਵਿੱਦ੍ਯਾ-ਕਵਿਤਾ-ਵਕੱਤ੍ਰਤਾ' ਦੀ ਦੇਵੀ ਵਰਣਨ ਹੋਣ ਲੱਗੀ ਅਤੇ ਰਿਸ਼ੀਆਂ ਨੂੰ 'ਅਗੰਮ ਬੁੱਧੀ' ਦੇਣ ਲਈ, 'ਕਵਿਤਾ ਕਰਨ ਦਾ ਇਲਹਾਮ' ਦੇਣ ਲਈ ਇਸਦੇ ਆਵਾਹਨ ਹੋਣ ਲੱਗੇ। ਇਸ ਤੋਂ ਹੋਰ ਮਗਰਲੇ ਸਮੇਂ ਦੀ ਇਕ ਇਹ ਵਾਰਤਾ ਬੀ ਹੈ ਕਿ ਸਰਸ੍ਵਤੀ (ਵਿਦ੍ਯਾ ਦੀ ਦੇਵੀ*) ਅਰਸ਼ਾਂ ਵਿਚ ਵੱਸਦੀ ਸੀ, ਬੜੇ ਪ੍ਰਯਤਨ ਨਾਲ ਓਸਨੇ ਧਰਤੀ ਤੇ ਆਉਣ ਦੀ ਕ੍ਰਿਪਾਲਤਾ ਕੀਤੀ ਤੇ 'ਭਰਤ' ਮੁਨੀ ਉਤੇ ਵਾਰਦ ਹੋਕੇ ਓਸ ਨੇ 'ਅੱਖਰ ਗਿਆਨ' ਤੇ 'ਬੋਲੀ' ਦ੍ਵਾਰਾ ਮਨੁੱਖ ਜਾਤੀ ਨੂੰ ਸੁਸਿੱਖਜਤ ਕਰਨ ਲਈ ਵਿਦ੍ਯਾ ਨਾਲ ਨਿਵੇਸ਼ਤ ਕੀਤਾ, ਇਸ ਕਰਕੇ ਸਰਸ੍ਵਤੀ ਦਾ ਇਕ ਨਾਮ 'ਭਾਰਤੀ' ਹੋਇਆ। ਸੰਸਕ੍ਰਿਤ ਵਿਦ੍ਯਾ ਭੀ ਇਸ ਤੋਂ ਤੁਰੀ ਮੰਨੀ ਗਈ, ਸ਼ਾਰਦਾ ਭੀ ਸਰਸ੍ਵਤੀ ਦਾ ਨਾਮ ਹੋਇਆ, ਜਿਸ ਦਾ ਅਰਥ ਹੈ:- ਸਾਰੀਆਂ ਵਿਦ੍ਯਾ ਵਿਗ੍ਯਾਨਾਂ ਦਾ ਸਾਰ (=ਤੱਤ੍ਵ) ਦਾਨ ਕਰਨ ਵਾਲੀ†। ਹੋਰਨਾਂ ਦੇਵੀਆਂ ਨੂੰ ਬਲੀਆਂ ਦਿੱਤੀਆਂ ਜਾਂਦੀਆਂ ਸਨ, ਪਰ ਸਰਸ੍ਵਤੀ ਦੀ ਬਲੀ ਕਵੀਆਂ ਦੇ ਉੱਚੇ ਹਿਰਦਿਆਂ ਦੀ ਉਸਤਤੀ ਯਾ ਓਸਦੀ ਵੱਲੋਂ ਵਿਦ੍ਯਾ, ਕਵਿਤਾ, ਉੱਚ ਖ਼ਯਾਲੀ ਦੀ ਆਵੇਸ਼ਤਾ ਯਾ ਆਵੇਸ਼ ਸ਼ਕਤੀ ਲਈ ਯਾਚਨਾ ਹੀ ਰਹੀ। ਸਮੇਂ ਬਦਲਦੇ ਗਏ ਤੇ ਹਜ਼ਾਰਹਾ ਵਰਹੇ ਗੁਜ਼ਰ ਗਏ; ਹਿੰਦ ਵਿਚ ਸਭ੍ਯਤਾ ਦੇ ਕਈ ਰੰਗ ਹੋਏ, ਮਤ ਭੇਦ ਬੀ ਅਨੇਕਾਂ ਹੋਏ, ਰੰਗਾਂ ਰੰਗਾਂ ਦੇ ਕਵੀ ਹੋਏ, ਇਸ਼ਟ ਬੀ ਉਨ੍ਹਾਂ ਦੇ ਨਿਖੇੜ੍ਹੇ ਤੇ ਅੱਡਰੇ ਅੱਡਰੇ ਹੋਏ ਪਰ ਅਣਡਿੱਠੇ ਜਗਤ ਵਿਚੋਂ ਜੋ ਆਵੇਸ਼ ਕਵੀਆਂ ਵਿਚ ਹੁੰਦਾ ਹੈ ਓਸ ਦਾ ਨਾਮ 'ਸ਼ਾਰਦਾ ਯਾ ਸਰਸ੍ਵਤੀ' ਇਹੋ ਇਕ 'ਅਰੂਪ ਵਜਕਤੀ ਦੇ ਖਿਆਲ' ਵਾਲਾ ਜਾਰੀ ਰਿਹਾ, ਅਰ ਦੇਸ਼, ਕਾਲ, ਮਤ ਦੇ ਭੇਦ ਹੋਣ ਤੇ ਵੀ ਕਵੀਆਂ ਦਾ ਇਹ ਖਿਆਲ ਇੱਕੋ ਰਿਹਾ ਤੇ ਇਸ ਵਿਚ ਫਰਕ ਤੇ ਨਿਖੇੜਾ ਨਹੀਂ ਪਿਆ ਅਤੇ ਇਹ ਖਿਆਲ ਮਜ਼ਹਬ ਦੀ ਸ਼ਕਲ ਨਹੀਂ ਲੈ ਗਿਆ। ਅਰਥਾਤ-'ਸ਼ਾਰਦਾ' ਦਾ ਆਵਾਹਨ ਕੋਈ ਮਜ਼ਹਬ ਯਾ ਮਤ ਯਾ ਦੀਨ ਨਹੀਂ ਬਣਿਆਂ, ਬਲਕੇ ਅੱਡ ਅੱਡ ਮਤ ਭੇਦਾਂ ਵਾਲਿਆਂ ਦਾ ਇਹ ਇਕ 'ਕਵਿ-ਸੰਕੇਤ' ਮਰਯਾਦਾ ਦੀ ਸੂਰਤ ਵਿਚ ਸਾਂਝਾ 'ਮਨੋ-ਹੁਲਾਸ' ਰਿਹਾ।

*'ਸਰਸ੍ਵਤੀ ਬ੍ਰਹਮਾ ਦੀ ਵਹੁਟੀ ਹੈ' ਇਹ ਇਸ ਸਮੇਂ ਤੋਂ ਪਿੱਛੋਂ ਦਾ ਖਿਆਲ ਹੈ।

†ਮਹਾਂਭਾਰਤ (ਸ਼ਾਲ੍ਯਪਰਵ ੧੨੬੨੦) ਵਿਚ ਸੱਤ ਸਰਸ੍ਵਤੀਆਂ ਮੰਨੀਆਂ ਗਈਆਂ ਹਨ:-ਸੁਪ੍ਰਭਾ, ਕਾਂਚਨਾਕਸ਼ੀ, ਵਿਸ਼ਾਲਾ, ਮਨੋਰਮਾ, ਓਘਾਵਤੀ, ਸੁਰੇਣੂ, ਵਿਮਾਲੋਦਕਾ।

ਉੱਪਰ ਤਾਂ ਅਸਾਂ ਹਿੰਦ ਦਾ ਹਾਲ ਦਿੱਤਾ ਹੈ, ਹੁਣ ਸੁਣੋ ਯੂਰਪ ਵਿਚ ਇਸ ਖਿਆਲ ਦਾ ਕਿੰਵ ਹਾਲ ਰਿਹਾ:--ਯੂਰਪ ਵਿਚ ਸਭ ਤੋਂ ਪੁਰਾਣੀ ਸਭ੍ਯਤਾ ਯੂਨਾਨ (ਗ੍ਰੀਸ) ਦੀ ਹੈ, ਓਸ ਤੋਂ ਮਗਰਲੀ ਰੋਮ ਦੀ, ਅੱਜ ਕਲ ਦੀ ਸਭ੍ਯਤਾ ਮਾਨੋਂ ਇਨ੍ਹਾਂ ਦੋਹਾਂ ਦੀ ਧੀ ਤੇ ਦੋਹਤੀ ਹੈ। ਪੁਰਾਤਨ ਯੂਨਾਨ ਵਿਚ ਜਦੋਂ ਕਿ ਓਸ ਵਿਚ ਕਵੀ ਹੋਣ ਲੱਗੇ, ਇਹੋ ਹਿੰਦ ਵਰਗਾ ਖਿਆਲ ਸ਼ਾਰਦਾ* ਦਾ ਰਿਹਾ ਹੈ। ਸਾਰਦਾ ਨੂੰ ਯੂਰਪ ਵਾਲੇ (muse) ਮਯੂਜ਼ ਆਖਦੇ ਹਨ, ਇਸ ਵਾਸਤੇ ਲਾਤੀਨੀ ਪਦ ਹੈ--ਮਯੂਜ਼ਾ (musa) ਤੇ ਯੂਨਾਨੀ ਪਦ ਹੈ--ਮੌਸਾ (mousa)। ਯੂਨਾਨ ਵਿਚ ਮਯੂਜ਼ ਪਹਿਲੇ ਇਕ ਸੀ, ਫਿਰ ਤ੍ਰੈ ਸਨ† ਤੇ ਫਿਰ ਨੌਂ। ਇਨ੍ਹਾਂ ਨੂੰ ਦੇਵਤਾ ਜ਼ਯੂਅਸ ਦੀਆਂ ਧੀਆਂ ਤੇ ਕੁਆਰੀਆਂ‡ ਮੰਨਿਆ ਗਿਆ ਸੀ. ਏਹ ਨਵੇਂ§ ਦੇਵੀਆਂ ਮੰਨੀਆਂ ਗਈਆਂ ਸਨ। ਇਨ੍ਹਾਂ ਦੀ ਬਾਬਤ ਇਹ ਖਿਆਲ ਸੀ ਕਿ 'ਜ਼ਯੂਅਸ' ਨਾਮੇ ਦੇਵਤਾ ਦੀ ਜਗਵੈਦੀ ਦੇ ਉਦਾਲੇ ਏਹ ਦੇਵੀਆਂ ਜ਼ਯੂਅਸ ਦਾ ਯਸ਼ ਗਾਇਨ ਕਰਦੀਆਂ ਹਨ। ਮਨੁੱਖਾਂ ਤੇ ਦੇਉਤਿਆਂ ਦੇ ਅਸਲ ਤੇ ਜਨਮ ਦੇ ਹਾਲ ਗਾਉਂਦੀਆਂ ਹਨ, ਦੇਵਤਿਆਂ ਦੇ ਸਮਾਗਮਾਂ ਵਿਚ ਕੀਰਤਨ ਕਰਦੀਆਂ ਹਨ, ਬੀਰਾਂ ਤੇ ਯੱਧਿਆਂ ਦੇ ਸਤਿਕਾਰ ਕਥਨ ਕਰਦੀਆਂ ਹਨ, ਇਨ੍ਹਾਂ ਨੂੰ ਭੂਤ ਤੇ ਭਵਿੱਖ ਦੀ ਖ਼ਬਰ ਹੁੰਦੀ ਹੈ, ਜਿਨ੍ਹਾਂ ਕਵੀਆਂ ਤੇ ਇਨ੍ਹਾਂ ਦੀ ਮਿਹਰ ਹੁੰਦੀ ਹੈ ਓਹਨਾਂ ਨੂੰ ਉੱਚੀ ਵਿਦਯਾ, ਸੁਹਣੇ ਵਲਵਲੇ ਨਾਲ ਭਰ ਦੇਂਦੀਆਂ ਹਨ ਤੇ ਉੱਚੀ ਕਵਿਤਾ ਕਰਨ ਦੀ ਜਾਚ ਸਿਖਾਲਦੀਆਂ ਹਨ।

ਯੂਨਾਨੀਆਂ ਨੇ ਮਯੂਜ਼ਿਜ਼ ਨੂੰ ਐਪੋਲੋ ਦੇਵਤਾ ਦੀ ਸਰਪ੍ਰਸਤੀ ਤੇ ਅਗੁਵਾਨੀ ਵਿੱਚ ਟੁਰਦੀਆਂ ਬੀ ਵਰਣਨ ਕੀਤਾ ਹੈ, ਉਨ੍ਹਾਂ ਨੇ 'ਐਪੋਲੋ' ਦੇਵਤਾ ਨੂੰ "ਮਯੂਜ਼ਾਗੈਟੇਸ" (ਅਰਥਾਤ ਮਯੂਜ਼ਾ ਦਾ ਆਗੂ) ਦਾ ਖਿਤਾਬ ਦੇ ਰੱਖਿਆ ਸੀ। ਇਨ੍ਹਾਂ ਦੇਵੀਆਂ ਦੀ ਪੂਜਾ ਦੇ ਦੋ ਮੁਕਾਮ ਸਨ: ੧. ਅਲੰਮਪੀਅਸ ਪਹਾੜ ਦੇ ਢਲਾਨ ਉੱਤੇ, ਲਿਇਥਰੋਨ ਤੇ ਪਿੰਪਲੇਇਆ ਦੇ ਪਵਿੱਤ੍ਰ ਚਸ਼ਮਿਆਂ ਦੇ ਕੋਲ। ੨. ਹੈਲੀਕੋਨ ਪਹਾੜ

---

*ਉਡੈਸੀ ਜੈਸੀ ਪੁਰਾਤਣ ਕਵਿਤਾ (ਦੇ ੨੪--੬੦) ਵਿਚ ਇਨ੍ਹਾਂ ਦਾ ਜ਼ਿਕਰ ਆਉਂਦਾ ਹੈ।

†ਤਿੰਨਾਂ ਦੇ ਨਾਮ ਏਹ ਸਨ:--ਮੇਮੋ (ਚੇਤਾ ਸ਼ਕਤੀ), ਮਲੈਟੇ (ਵੀਚਾਰ), ਓਡੇ (ਗੀਤ)।

‡ਪ੍ਰੰਤੂ ਕਈ ਇਕ ਖਜਾਲੀ ਕਵੀ ਜੈਸਾ ਕਿ ਆਰਫੀਅਸ, ਲਾਈਨਸ ਇਆਲੈਮਸ ਆਦਿ ਮਯੂਜ਼ਜ਼ ਦੇ ਪੁੱਤ੍ਰ ਬੀ ਦੱਸੇ ਜਾਂਦੇ ਹਨ,ਜਿਵੇਂ ਹਿੰਦ ਦੀ 'ਵਾਚ' ਤੇ 'ਸਰਸ੍ਵਤੀ'ਪਹਿਲੇ ਕੁਆਰੀ ਸੀ ਪਰ ਪਿਛਲੇ ਸਮੇਂ ਬ੍ਰਹਮਾ ਦੀ ਆਦਿ ਸ਼ਕਤੀ ਅਰ ਉਸ ਦੀ ਇਸਤ੍ਰੀ ਵਰਣਨ ਹੋਈ ਹੈ।

§ਨੌਂ ਮਯੂਜ਼ਾ (ਜੋ ਗਿਣਤੀ ਬਹੁਤ ਪਿੱਛੋਂ ਜਾਕੇ ਵਧੀ) ਦਾ ਵੇਰਵਾ ਇਹ ਹੈ:--੧ ਕਲੀਓ (ਇਤਿਹਾਸ ਦੀ ਦੇਵੀ), ੨ ਯੂਟਰਪੇ (ਸੰਗੀਤਕ ਕਵਿਤਾ), ੩ ਥੈਲੀਆ (ਨਾਟਕ, ਹਾਸ੍ਯ ਤੇ ਰਸਿਕ ਢੰਗ ਦਾ ਨਾਟਕ ਆਦਿ), ੪ ਮਲਪਾਮਨੇ (ਨਾਟਕ, ਜਿਸ ਦਾ ਅੰਤ ਦਿਲਗੀਰੀ ਹੋਵੇ), ੫ ਟਰਪਸੀਕੋਰ (ਸੰਗੀਤ ਤੇ ਨਿਰਤਕਾਰੀ), ੬ ਈਰੈਟੋ (ਇਸ਼ਕੀਆ ਕਵਿਤਾ), ੭ ਕੈਲੀਆਪੇ (ਵੀਰ ਚਰਿਤ ਵਰਣਨ ਵਾਲੀ ਕਵਿਤਾ), ੮ ਯੂਰੇਨੀਆ (ਜੋਤਿਸ਼ ਦੀ), ੯ ਪਾਲੀਹਿਮਨੀਆ (ਦੇਵਤਿਆਂ ਦੇ ਭਜਨ ਤੇ ਨਾਦ ਆਦਿ ਦੀ)।

ਉੱਤੇ ਅਸਕਰਾ ਤੇ ਥੈਸਪੀ ਦੇ ਪਾਸ, ਇਸ ਤੋਂ ਛੁੱਟ ਥੈਸੇਲੀ ਤੇ ਇਟਲੀ ਵਿਚ ਬੀ ਇਨ੍ਹਾਂ ਦੇ ਪੂਜਾ ਮੰਦਰ ਬਣੇ ਸਨ। ਹਿੰਦ ਦੀ ਸਾਰਦਾ ਵਾਂਙੂੰ ਮਯੂਜ਼ਿਜ਼ ਬੀ ਜੀਵਾਂ ਦੀਆਂ ਬਲੀਆਂ ਨਹੀਂ ਸਨ ਲੈਂਦੀਆਂ, ਪਰ ਕਵੀਆਂ ਦੇ ਦਿਲ ਤਰੰਗ,—ਜਦੋਂ ਕਿ ਓਹ ਕੋਈ ਪੋਥੀ ਲਿਖਣ ਤਾਂ ਅਪਣਾ ਮੰਗਲ 'ਇਨ੍ਹਾਂ ਦੇ ਆਵਾਹਨ ਤੋਂ ਕਰਦੇ ਸਨ ਅਰ ਅਪਣੀ ਕਵਿਤਾ ਵਿਚ ਪ੍ਰਬੀਨਤਾ, ਨਿਬਾਹ, ਰਸ ਤੇ ਉੱਚ ਖਯਾਲੀ ਲਈ ਇਨ੍ਹਾਂ ਦੀ ਸਹਾਇਤਾ ਮੰਗਦੇ ਸਨ, ਕਿਸੇ ਮਹਾਂ ਕਾਵ੍ਯ ਦੇ ਵਿੱਚ ਵਿੱਚ ਵੀ ਜਿੱਥੇ ਕਿਸੇ ਵਡੇ ਪ੍ਰਸੰਗ ਯਾਂ ਕਠਨ ਵਿਸ਼ੇ ਨੂੰ ਛੁਹਣ ਤਾਂ ਮਯੂਜ਼ ਨੂੰ ਮੁੜ ਮੁੜ ਬੀ ਯਾਦ ਕਰਦੇ ਸਨ।

ਯੂਨਾਨ ਤੋਂ ਟੁਰਕੇ ਇਹ ਖਿਆਲ ਇਟਲੀ ਯਾ ਰੋਮ ਵਿਚ ਗਿਆ। ਲਾਤੀਨੀ ਜ਼ਬਾਨ ਵਿਚ ਅਸੀਂ ਇਸ ਦਾ ਨਾਮ ਦੱਸ ਆਏ ਹਾਂ, ਰੋਮ ਤੋਂ ਇਹ ਖਿਆਲ ਸਾਰੇ ਯੂਰਪ ਵਿਚ ਫੈਲ ਗਿਆ। ਫੇਰ ਸਮਾਂ ਆਇਆ ਕਿ ਸਾਰਾ ਯੂਰਪ—ਦੇਵਤਾ ਪ੍ਰਸਤੀ—ਦੇ ਮਜ਼ਹਬ ਤੋਂ ਨਿਕਲਕੇ ਈਸਾਈ ਹੋ ਗਿਆ। ਸਭ ਦੇਵੀ ਦੇਉਤਾ ਦੇ ਪੂਜਨ ਛੁਟ ਗਏ, ਮੰਦਰ ਗ਼ੌਰ ਆਬਾਦ ਹੋ ਗਏ, ਗਿਰਜੇ ਬਣ ਗਏ ਤੇ ਉਨ੍ਹਾਂ ਉੱਤੇ ਟੱਲ ਖੜਕਣ ਲੱਗ ਪਏ, ਰੱਬ ਰੱਬ ਦਾ ਪੁੱਤ੍ਰ, ਤੇ 'ਰੂਹੁਲ-ਕੁਦਸ' ਦਾ ਹੋਕਰਾ ਘਰ ਘਰ ਹੋ ਗਿਆ, ਪਰ ਕਵੀਆਂ ਦੇ 'ਦਿਲ-ਮੰਦਰਾਂ' ਵਿੱਚੋਂ 'ਮਯੂਜ਼' ਦਾ ਮੰਦਰ ਨਾ ਢੱਠਾ। ਇਟਲੀ ਦਾ ਪ੍ਰਸਿੱਧ ਮਹਾਂ ਕਵੀ ਡੈਂਟੇ ਅਪਣੇ ਮਹਾਂ ਕਾਵ੍ਯ ਵਿਚ ਮਯੂਜ਼ ਦਾ ਆਵਾਹਨ ਕਰਦਾ ਹੈ, (ਦੇਖੋ, ਪ੍ਰਗੇਟਰੀ ਕੈਂਟੋ ੧, ਸਤਰ ੭) ਜਿੱਥੇ ਓਹ ਨਵਾਂ ਹੀ ਮਯੂਜ਼ਿਜ਼ ਨੂੰ ਯਾਦ ਕਰਦਾ ਹੈ ਅਤੇ ਕੈਲੀਆਪੇ (ਵੀਰ ਚਰਿਤ੍ਰ ਵਰਣਨ) ਦੀ ਸਰਸ੍ਵਤੀ ਨੂੰ ਖਾਸ ਹੋਕਰਾ ਦੇਂਦਾ ਹੈ। ਫੇਰ 'ਪੈਰਾਡਾਈਸ' (ਕੈਂਟੋ'੧, ਸਤਰ ੧੨) ਵਿਚ ਡੈਂਟੇ ਮਯੂਜ਼ਿਜ਼ ਦੇ ਆਗੂ ਐਪੋਲੋ ਨੂੰ ਯਾਦ ਕਰਦਾ ਹੈ ਕਿ ਤੂੰ ਮੇਰੀ ਛਾਤੀ ਵਿਚ ਪ੍ਰਵੇਸ਼ ਕਰ ਅਰ ਮੈਨੂੰ ਉੱਚਾ ਆਵੇਸ਼ ਦੇਹ।

ਡੈਂਟੇ ਦੇ ਸਮੇਂ ਮਗਰੋਂ ਯੂਰਪ ਦੇ ਈਸਾਈਪਣੇ ਵਿਚ ਹੋਰ ਫਰਕ ਆਯਾ, ਈਸਾਈਅਤ ਹੋਰ ਛਾਣੀ ਤੇ ਪੁਣੀ ਗਈ, ਅਰ ਦੇਵਤਾ ਪੂਜਾ ਤਾਂ ਕਿਤੇ ਰਹੀ, ਈਸਾ ਤੇ ਮਰੀਯਮ ਦੀਆਂ ਮੂਰਤੀਆਂ ਦੀ ਪੂਜਾ ਬੀ ਬਹੁਤੇ ਮੁਲਕਾਂ ਤੋਂ ਛੁੱਟੀ, ਨਵੇਂ ਮਤ ਦਾ ਨਾਮ ਪ੍ਰਾਟੈਸਟੈਂਟ ਹੋਯਾ, ਪਰੰਤੂ ਕਵੀਆਂ ਦੇ ਮੰਡਲ ਵਿਚ ਉਨ੍ਹਾਂ ਦੀ ਸਰਸ੍ਵਤੀ (ਮਯੂਜ਼) ਦਿਲ ਦੇ ਤਖਤੋਂ ਨਾ ਉਤਰੀ। ਯੂਰਪ ਦਾ ਦੇਰ ਸਾਰਾ ਹਿੱਸਾ ਭਾਵੇਂ ਪ੍ਰਾਟੈਸਟੈਂਟ ਹੋ ਗਿਆ, ਪਰੰਤੂ ਕਵੀ ਮਯੂਜ਼ਾਂ ਨੂੰ ਯਾਦ ਕਰਦੇ ਰਹੇ ਅਰ ਅਪਣੀ ਕਵਿਤਾ ਦੀ ਸਫਲਤਾ ਲਈ ਸਹਾਇਤਾ ਮੰਗਦੇ ਰਹੇ। ਪ੍ਰਾਟੈਸਟੈਂਟ ਈਸਾਈਆਂ ਵਿਚੋਂ ਇਕ ਹੋਰ ਤ੍ਰਿੱਖਾ ਫਿਰਕਾ 'ਪਯੂਰੀਟੈਨਸ' ਦਾ ਨਿਕਲਿਆ, ਜਿਨ੍ਹਾਂ ਵਿਚੋਂ 'ਮਿਲਟਨ' ਨਾਮੇ ਇਕ ਮਹਾਨ ਕਵੀ ਜੀ ਹੋਏ ਹਨ। ਆਪ ਨੇ ਬੀ ਮਯੂਜ਼ ਨੂੰ ਯਾਦ ਕੀਤਾ ਹੈ। ਅਪਣੀ 'ਲਾਈਸਿਡਸ' ਨਾਮੇ ਕਵਿਤਾ ਵਿਚ ਆਪ ਨੇ ਪਵਿੱਤ੍ਰ ਚਸ਼ਮੇਂ ਦੀਆਂ ਭੈਣਾਂ (ਮਯੂਜ਼ਿਜ਼) ਨੂੰ ਜੋ ਜਯੂਪੀਟਰ ਦੇ ਸਥਾਨ ਹੇਠੋਂ ਨਿਕਲਦਾ ਹੈ, ਪਤਾ ਦੇਕੇ ਯਾਦ ਕੀਤਾ ਹੈ। ਇਸ ਕਵੀ ਨੇ ਅਪਨੇ 'ਪੈਰਾਡਾਈਸ ਲਾਸਟ' ਨਾਮੇ ਮਹਾਂਕਾਵ੍ਯ ਵਿਚ ਬੀ ਮਯੂਜ਼ ਨੂੰ ਯਾਦ ਕੀਤਾ ਹੈ, ਸਗੋਂ ਆਪ ਨੇ ਇਕ ਐਸੀ ਥਾਵੇਂ ਤਾਂ ਮਯੂਜ਼ ਨੂੰ ਆਲਿਮਪੀਅਨ ਪਹਾੜ ਤੋਂ

ਚੁੱਕ ਕੇ ਅਰਸ਼ਾਂ ਵਿਚ ਵੱਸਣ ਵਾਲੀ ਦਾ ਇਸ਼ਾਰਾ ਦੇ ਦਿੱਤਾ ਹੈ ਕਿ ਇਹ ਅਰਸ਼ਾਂ ਵਿਚੋਂ ਰੱਬ ਦੇ ਦਰ ਦਾ ਆਵੇਸ਼ ਹੈ, ਜਿਸ ਦਾ ਨਿਚੋੜ ਇਹ ਹੈ ਕਿ ਕਵੀ ਚਾਹੇ ਕਿਸੇ ਮਜ਼ਹਬ ਤੇ ਈਮਾਨ ਦੇ ਹੋਏ ਹਨ, ਉਨ੍ਹਾਂ ਨੇ ਅਪਣੀ ਉੱਚ ਕਵਿਤਾ ਦੇ ਲਿਖਣ ਦੀ ਹਾਲਤ ਨੂੰ 'ਆਵੇਸ਼ਕ ਹਾਲਤ' ਅਨੁਭਵ ਕੀਤਾ ਹੈ, ਅਰ ਅਪਣੇ ਉਸ ਆਵੇਸ਼ ਨੂੰ ਨਾਂ ਦਿੱਸਣ ਵਾਲੇ ਜਗਤ ਵਿਚੋਂ ਕਿਸੇ ਰੂਹਾਨੀ ਵਜਕਤੀ ਵਾਲਾ ਸਮਝਿਆ ਹੈ, ਨਾਮ ਤੇ ਉਸ ਦੀ ਵਿਥਯਾ ਚਾਹੇ ਕੁਛ ਆਖੀ ਹੋਵੇ, ਪਰ 'ਆਵੇਸ਼' ਤੇ 'ਆਵੇਸ਼ ਕਿਸੇ ਅਦ੍ਰਿਸ਼ਯ ਸੱਤਯਾ ਯਾ ਵਜਕਤੀ ਵੱਲੋਂ' ਮੰਨਕੇ ਉਸ ਨੂੰ ਅਰਾਧਿਆ ਹੈ*। ਇਸੀ ਪ੍ਰਕਾਰ ਕਵਿ ਸੰਤੋਖ ਸਿੰਘ ਜੀ ਨੇ ਅਪਣਾ ਗ੍ਰੰਥ ਆਰੰਭਣ ਤੋਂ ਪਹਿਲਾਂ ਕਵੀਆਂ ਦੀ ਇਸ ਬੰਨ੍ਹੀ ਹੋਈ ਮਰਯਾਦਾ ਨੂੰ ਵਰਤ ਲਿਆ ਹੈ। ਭਾਵੇਂ ਓਹ ਆਪ ਇਕ ਅਕਾਲ ਦੇ ਉਪਾਸਕ ਹਨ, ਅਰ ਬੁਤਪ੍ਰਸਤ ਮਜ਼ਹਬ ਦੇ ਪੈਰੋਕਾਰ ਨਹੀਂ ਹਨ, ਉਨ੍ਹਾਂ ਨੇ 'ਸ਼ਾਰਦਾ' ਨੂੰ ਕਵਿਤਾ ਦਾ ਇੱਕ 'ਉੱਚਾ ਹੁਲਾਸ' ਜਾਣਕੇ ਯਾਦ ਕੀਤਾ ਹੈ, ਇਹ ਉਨ੍ਹਾਂ ਦਾ ਮਜ਼ਹਬੀ ਅਸੂਲ, ਇਸ਼ਾਪਤੀ ਯਾ ਧਰਮ ਨਹੀਂ ਹੈ। ਨਾ ਹੀ ਉਨ੍ਹਾਂ ਇਸ ਨੂੰ ਇਸ਼ੂ ਮੰਨਿਆ, ਨਾ ਮੰਨਣੇ ਦਾ ਉਪਦੇਸ਼ ਦਿੱਤਾ ਹੈ। ਅਪਣੇ ਧਰਮ ਦਾ, ਅਪਣੇ ਵਿਸ਼ਾਸ਼ ਤੇ ਈਮਾਨ ਦਾ, ਅਪਣੇ ਮਜ਼ਹਬੀ ਭਰੋਸੇ ਤੇ ਯਕੀਨ ਦਾ ਪਤਾ ਕਵਿ ਜੀ ਨੇ ਇਸੇ ਅਧਯਾਯ ਦੇ ਅੰਕ ੨੫ ਅਤੇ ੩੦ ਵਿਚ ਐਉਂ ਦਿੱਤਾ ਹੈ:—

ਗੋਬਿੰਦ ਸਿੰਘ ਗੁਰੂ 'ਗਤਿ ਦਾਯਕ†' ਆਨ ਕੀ ਆਸ ਨਹੀ ਮਨ ਰਾਈ ॥ ੨੫ ॥

... ...

ਅਬ ਆਨ ਕੀ ਆਸ ਨਿਰਾਸ ਭਈ ਕਲਗੀਧਰ ਬਾਸ ਕੀਯੋ ਮਨ ਮਾਹੀ ॥ ੩੦ ॥

ਇਸੇ ਅਧਯਾਯ ਵਿਚ ਇਸ ਤੋਂ ਭੀ ਹੋਰ ਸਪਸ਼ਟ ਐਉਂ ਉਚਾਰਦੇ ਹਨ:—

(ਗੁਰੂ ਗੋਬਿੰਦ ਸਿੰਘ ਜੀ ਅੱਗੇ ਅਰਦਾਸ ਕਰਦੇ ਹੋਏ:—)

ਕਿੰਕਰ ਉਤਾਰਿ ਪਾਰ ਦੀਜੀਏ ਦਿਦਾਰ ਨਿਜ ਲਾਗੀ ਤੇਰੇ ਨਾਮ ਤਾਰ
ਛੋਰੀ ਆਸ ਹੋਰੀਆ। ਪਰਜੋ ਦਰਬਾਰ ਸਭ ਬਾਂਵ ਨਿਰਧਾਰ ਕਰ
ਮੋਖ ਕੇ ਉਦਾਰ ਤੁਮ ਨਮੋ ਕਰ ਜੋਰੀਆ ॥ ੩੨ ॥

ਹੋਰ—ਦੇਖੋ ਅੰਕ ੨੭ ਇਸੇ ਅਧਯਾਯ ਦਾ:—

ਕਬਿਤ—ਤੋਸੋ ਨਹੀਂ ਦਾਤਾ ਕੋਊ, ਮੋ ਸੋ ਨ ਭਿਖਾਰੀ ਦੀਨ, ਤੋ ਸੋ ਨ

---

*ਮੁਕਾਬਲਾ ਕਰੋ, ਰਿਗ ਵੇਦ, (੧੦.੧੨੫) ਜਿੱਥੇ 'ਵਾਚ' ਆਖਦੀ ਹੈ:— ਜਿਸ ਆਦਮੀ ਨੂੰ ਮੈਂ ਪਿਆਰ ਕਰਦੀ ਹਾਂ ਉਸ ਨੂੰ ਸ਼ਕਤੀਮਾਨ ਬਨਾ ਦੇਂਦੀ ਹਾਂ, ਉਸ ਨੂੰ ਬ੍ਰਹਮਣ, ਰਿਸ਼ੀ ਤੇ ਦਾਨਾ ਬਨਾ ਦੇਂਦੀ ਹਾਂ।.....ਜਗਤ ਦੀ ਚੋਟੀ ਉਤੋਂ ਮੈਂ ਪਿਤਾ ਨੂੰ ਲੈ ਆਉਂਦੀ ਹਾਂ.....। ਇਸਤੋਂ ਸਪਸ਼ਟ ਹੈ ਕਿ ਲਿਖਣੇ ਵਾਲਾ 'ਵਾਚ:', ਯਾ 'ਸਰਸ੍ਵਤੀ' ਯਾ 'ਮਯੂਜ਼' ਨੂੰ ਮੰਨਦਾ ਹੈ ਕਿ ਓਹ (ਪਿਤਾ) ਪਰਮਾਤਮਾ ਦੇ ਦੇਸ਼ ਦੀ ਸ਼ੈ ਹੈ,ਅਰ ਓਹ ਅਪਣੇ ਕ੍ਰਿਪਾ ਪਾਤ੍ਰ ਨੂੰ ਬ੍ਰਹਮਣ, ਰਿਸ਼ੀ, ਦਾਨਾ, ਅਰਥਾਤ 'ਕਵੀ' ਬਨਾ ਸਕਦੀ ਹੈ। †ਮੁਕਤੀ ਦਾਤਾ।

ਦਯਾਲੁ, ਦੁਖੀ ਮੋ ਸੋ ਨ ਅਲਾਈਏ। ਮੋ ਸੋ ਨਹੀਂ ਕ੍ਰਿੱਤਘਨ, ਤੋ ਸੋ ਉਪਕਾਰੀ ਨਾਂਹਿ, ਮੋ ਸੋ ਨ ਅਨਾਥ, ਨਾਥ ਤੋ ਸੋ ਨ ਬਤਾਈਏ। ਔਗੁਨੀ ਨ ਮੋ ਸੋ ਕੋਊ, ਗੁਨਵਾਨ ਤੋਸੋ ਨਹੀਂ, ਜਪ ਤਪ ਬ੍ਰਤ ਮੋ ਮੈਂ ਏਕ ਨਹਿੰ ਪਾਈਏ। ਕਵਿ ਆਯੋ ਹੈ ਸ਼ਰਨ, ਗਹੇ ਧਾਇ ਕੈ ਚਰਨ, ਗੁਰੂ ਤਾਰਨ ਤਰਨ ਨਿਜ ਹਾਥ ਦੈ ਬਚਾਈਏ ॥ ੨੭ ॥

ਇਹ ਤੁਕਾਂ ਅਸਾਂ ਨਮੂਨੇ ਮਾਤ੍ਰ ਦਿੱਤੀਆਂ ਹਨ, ਬਾਕੀ ਸ਼੍ਰੀ ਗੁਰ ਨਾਨਕ ਪ੍ਰਕਾਸ਼ ਤੇ ਗੁਰ ਪ੍ਰਤਾਪ ਸੂਰਜ ਗ੍ਰੰਥ ਦੇ ਪੜ੍ਹਨ ਨਾਲ ਕਦਮ ਕਦਮ ਤੇ ਨਿਸ਼ਚਾ ਹੁੰਦਾ ਜਾਂਦਾ ਹੈ ਕਿ ਕਵੀ ਭਾਈ ਸੰਤੋਖ ਸਿੰਘ ਜੀ ਉਨ੍ਹਾਂ ਵਿਰਲੇ ਸਿੱਖਾਂ ਵਿੱਚੋਂ ਹੋਏ ਹਨ ਜੋ ਅਨੰਨ ਭਗਤ ਗੁਰੂ ਸਾਹਿਬਾਨ ਦੇ ਸਨ, ਇਸ ਲਈ ਉਨ੍ਹਾਂ ਦਾ 'ਸ਼ਾਰਦਾ ਆਵਾਹਨ' ਉਨ੍ਹਾਂ ਦਾ ਮਜ਼ਹਬ ਨਹੀਂ ਹੈ, ਨਾ ਉਹ ਇਸ ਨੂੰ ਪੜ੍ਹਨ ਵਾਲਿਆਂ ਦਾ-ਮਜ਼ਹਬ ਬਨਾਉਣਾ ਚਾਹੁੰਦੇ ਹਨ। ਇਹ ਇੱਕ ਕਵੀ ਮਨ ਦਾ ਹੁਲਾਸ ਹੈ, ਦੇਖੋ ਈਰਾਨ ਅਗਨੀ ਪ੍ਰਸਤ ਸੀ, ਸਾਰਾ ਮੁਸਲਮਾਨ ਹੋ ਗਿਆ, ਪਰ ਕਵਿਤਾ ਕਰਨ ਵੇਲੇ ਸਾਕੀ ਤੇ ਮੈਅ (ਸ਼ਰਾਬ ਪਿਲਾਉਣ ਵਾਲਾ ਤੇ ਸ਼ਰਾਬ) ਨੂੰ ਯਾਦ ਕਰਦੇ ਹਨ। 'ਸਾਕੀ ਤੇ ਸ਼ਰਾਬ' ਇਸਲਾਮ ਵਿਚ ਹਰਾਮ ਹਨ, ਪਰ 'ਕਵਿਮਨ ਹੁਲਾਸ' ਉਸੇ ਹਰਾਮ ਸ਼ਰਾਬ ਪਿਲਾਉਣ ਵਾਲੀ 'ਸੁੰਦਰੀ-ਸਾਕੀ' ਨੂੰ ਕਵਿਤਾ ਕਰਨ ਵੇਲੇ ਯਾਦ ਕਰਦੇ ਤੇ ਆਵੇਸ਼ਕ ਹਾਲਤ ਦੀ ਯਾਚਨਾ ਕਰਦੇ ਹਨ ਕਿ ਪਿਆਲਾ ਪਿਲਾ ਦੇ। ਸ਼ਰਾਬ ਉਨ੍ਹਾਂ ਦੀ 'ਕਾਵਯ ਸ਼ਕਤੀ' ਹੈ ਤੇ ਇਸ ਨੂੰ ਯਾਦ ਕਰਨਾ ਉਨ੍ਹਾਂ ਦਾ 'ਮਨੋ-ਹੁਲਾਸ' ਮਾਤ੍ਰ ਹੈ। ਇਸੇ ਤਰ੍ਹਾਂ ਸਿੱਖ ਹੋਕੇ ਭਾਈ ਸਾਹਿਬ ਦਾ ਸ਼ਾਰਦਾ ਨੂੰ ਯਾਦ ਕਰਨਾ 'ਕਵਿ-ਸੰਕੇਤ'-'ਕਵਿ ਮਨ ਹੁਲਾਸ'-ਹੈ, ਇਹ ਇਸ਼ਟ ਅਰ ਇਸ਼ਟਾਪਤੀ ਦੀ ਬਾਤ ਨਹੀਂ ਹੈ*। ਆਪਦੀ ਵਿਦਯਾ ਦਾ ਮੰਡਲ ਕੇਵਲ ਸੰਸਕ੍ਰਿਤ ਤੇ ਹਿੰਦੀ ਸੀ, ਇਸ ਵਾਸਤੇ ਉਨ੍ਹਾਂ ਲੋਕਾਂ ਦੇ ਝੀਕੇ ਦੀ ਹਿੰਦੀ ਭਾਸ਼ਾ

*ਅਧਜਾਯ ੨੭ ਅੰਕ ੧੬, ੧੭ ਵਿੱਚ ਕਵੀ ਜੀ ਦੇਵੀ ਦੀ ਜ਼ਬਾਨੀ ਅਖਵਾਉਂਦੇ ਹਨ ਇਕ ਜਗਜਾਸੂ ਨੂੰ ਜੋ ਦੇਵੀ ਤੋਂ ਮੁਕਤੀ ਮੰਗਦਾ ਹੈ, ਦੇਵੀ ਆਖਦੀ ਹੈ:-

ਪਰਲੋਕ ਹੈ ਤਨ ਕੀ ਜੋ ਲੋ। ਸੇਵਹੁ ਸ਼੍ਰੀ ਨਾਨਕ ਪਗ ਤੇ ਲੋ। ਪੁਰਿ ਸੁਲਤਾਨਹਿ ਕੀਨਿ ਦੁਕਾਨਾ। ਦੁਰਜੋ ਰਹਤਿ ਹੈ ਜਾਇ ਨ ਜਾਨਾ ॥ ੧੬ ॥
ਸ਼੍ਰੀ ਕਰਤਾਰ ਰੂਪ ਅਵਤਾਰਾ। ਕਲਿ ਨਰ ਤਾਰਨ ਕੋ ਤਨ ਧਾਰਾ।

ਫੇਰ ਸ਼੍ਰੀ ਗੁ: ਨਾ: ਪ੍ਰ: ਪੂ: ਅਧਜਾਯ ੨੯ ਅੰਕ ੩ ਵਿਚ ਪਰਮੇਸ਼ੁਰ ਜੀ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਜਗਤ ਨਿਸਤਾਰਨ ਲਈ ਟੋਰਨ ਵੇਲੇ ਆਖਦੇ ਹਨ ਕਿ 'ਹੈ ਕਲਿ ਕਾਲ ਕਰਾਲ ਬਿਸਾਲਹਿ ਮੰਦਮਤੀ ਮਨ ਮਾਨਵ ਹੋਊ। ਦੇਵਨਿ ਪੂਜਤਿ, ਨਾਮ ਤੇ ਬੇਮੁਖ ਕੇਵਲ ਪਾਪ ਪਰਾਇਨ ਜੋਊ।' ਇਥੇ ਬੀ ਕਵੀ ਜੀ 'ਦੇਵਤਿਆਂ ਦੀ ਪੂਜਾ' ਨੂੰ ਮੰਦ ਮਤੀ ਵਾਲੇ ਮਨੁੱਖਾਂ ਦਾ ਕਰਮ ਦੱਸ ਰਹੇ ਹਨ, ਤਦ ਓਹ ਆਪ ਕਿਸੇ ਦੇਵੀ ਦੇਵਤੇ ਨੂੰ ਆਪਣਾ ਇਸ਼ਟ ਕੀਕੂੰ ਮੰਨ ਸਕਦੇ ਸਨ ਯਾ ਸਾਨੂੰ ਮੰਨਣਾ ਸਿਖਲਾ ਸਕਦੇ ਸਨ ?

ਦੀ ਰਚਨਾ ਵਿਚ ਇਹ ਹੁਲਾਸ ਵਰਤਿਆ ਜਾਣਾ ਇਕ ਸੁਤੇ ਸੁਭਾਵ ਗਲ ਸੀ।

ਕਵੀ ਜੀ ਆਪ ਸ਼੍ਰੀ ਸਰਸ੍ਵਤੀ ਦੇ ਆਵੇਸ਼ ਨੂੰ ਗੁਰ ਯਸ਼ ਦੇ ਰਚਨ ਵਿਚ ਅੰਦਰਲੇ ਉਛਾਲ ਦੀ ਖ਼ਾਤਰ ਯਾਦ ਕਰਦੇ ਹਨ, ਨਾਕਿ ਇਸ਼ਟ ਮੰਨਦੇ ਹਨ। ਯਥਾ:—

ਸਾਰਸ੍ਵਤੀ ਸਰਿਤਾ ਸਰਸ ਮਮ. ਉਰ ਕਰਹੁ ਪ੍ਰਵਾਹ।
ਉਠਹਿ ਲਹਿਰ ਛੰਦਨ ਰਚਨ ਗੁਰ ਹਰਿ ਜਸ ਕੋ ਮਾਂਹਿ। ੧।

[ਦ: ਕੋਟ ਕਿਸ਼ ਕਾ: ਸ: ੧

ਕਵਿ ਜੀ ਨੇ ਪਹਿਲਾਂ ਅਪਣੇ ਇਸ਼ਟ ਗੁਰੂ ਦਾ ਮੰਗਲ ਰਖਿਆ ਹੈ, ਉਸ ਵਿਚ ਦੱਸਿਆ ਹੈ ਕਿ ਆਪ ਨੂੰ ਸੱਚ ਤੇ ਵਿਘਨਾਂ ਦੇ ਨਾਸ਼ ਦੀ ਲੋੜ ਹੈ, ਇਸ ਤੋਂ ਪਤਾ ਲਗਦਾ ਹੈ ਕਿ ਅਪਣੇ ਕੰਮ ਦੀ ਉੱਖਿਆਈ ਤੇ ਮਹਾਨਤਾ ਨੂੰ ਸਮਝ ਰਹੇ ਹਨ ਅਰ ਸ਼ਰਧਾ ਵਾਲੇ ਮਨ ਨਾਲ ਵਾਹਿਗੁਰੂ ਦੇ ਦਰ ਯਾਚਕ ਹਨ। ਫੇਰ ਸ਼ਾਰਦਾ ਦਾ 'ਕਵਿ-ਸੰਕੇਤਕ' ਮੰਗਲ ਕਰਕੇ ਅੱਗੋਂ ਅਪਣੀ ਰਚਨਾ ਅਰੰਭਦੇ ਹਨ, ਅਰ ਅਪਣੇ ਇਸ਼ਟ ਦੇਵ—ਵਾਹਿਗੁਰੂ, ਤੇ ਇਸ਼ਟ ਗੁਰੂ—ਸ਼੍ਰੀ ਗੁਰੂ ਸਾਹਿਬਾਨ; ਫੇਰ ਅਪਣੇ ਵਿਦਯਾ ਦਾਤੇ ਦਾ, ਫੇਰ ਨਾਮ—ਵਾਹਿਗੁਰੂ ਨਾਮ—ਦਾ ਮੰਗਲ ਤੇ ਮਹਿੰਮਾ ਕਥਨ ਕਰਦੇ ਹਨ, ਸਿਮਰਨ ਦਾ ਫਲ ਦੱਸਦੇ ਹਨ, ਤੇ ਅਧਯਾਯ ਇਸੇ ਮੰਗਲਮਯ ਰੰਗ ਵਿਚ ਸਮਾਪਤ ਕਰ ਦੇਂਦੇ ਹਨ। ਸਾਰੇ ਪੰਦ੍ਰਾਂ ਮੰਗਲ ਆਪ ਨੇ ਕੀਤੇ ਹਨ, ੧੪ ਵਿਚ ਅਪਣਾ ਇਸ਼ਟ ਹੈ, ਤੇ ਇਕ ਵਿਚ 'ਪਰਾਇਆ ਇਸ਼ਟ' ਨਹੀਂ, 'ਮਜ਼ਹਬੀ ਸ਼ਖਸੀਅਤ' ਨਹੀਂ,ਪਰ ਕੇਵਲ ਕਵੀਆਂ ਦੇ ਮਨੋਹੁਲਾਸ ਦੀ ਕਵਿ ਸੰਕੇਤਕ ਰੀਤਿ ਵਰਤੀ ਹੈਉਹ ਇਹ ਹੈ:—

ਕਬਿੱਤ—ਤੀਨੋ ਲੋਕ ਬਰ ਦਾਨੀ, ਤੀਨੋ ਜਾਚੈਂ ਮਹਾਰਾਨੀ,
ਤੀਨੋ ਤਾਪ ਹਾਨੀ, ਆਦਿ ਤੀਨੋ ਗੁਨ ਮੰਡਿਕਾ।
ਤੀਨੋ ਕਾਲ ਮਾਨੀ, ਤੀਨੋ ਸ਼ਕਤਿ ਪ੍ਰਧਾਨੀ ਤਵ,
ਤੀਨੋ ਕ੍ਰਿਤਵਾਨੀ, ਤੀਨੋ ਗਾਨੀ ਬਰ ਬੰਡਿਕਾ।
ਦੀਨੀ ਰਜਧਾਨੀ ਬੱਜ੍ਰ ਪਾਨੀ ਕੋ ਕ੍ਰਿਪਾਨ ਪਾਨੀ,
ਜਾਨੀ ਮੈਂ ਭਵਾਨੀ ਸੁਖ ਖਾਨੀ ਖਲ ਖੰਡਿਕਾ।
ਨਮੋ ਨਮੋ ਬਾਕ ਬਾਨੀ, ਜੋਤਿ ਬਿਦਤਾਨੀ, ਦਾਸ
ਰਸਨਾ ਬਸਾਨੀ, ਜੈਤਿ ਜੈਤਿ ਮਾਤ ਚੰਡਿਕਾ॥ ੨॥

ਤੀਨੋ ਲੋਕ=(ੳ) ਤਿੰਨ ਲੋਕ:—ਸੁਰਗ, ਮਾਤ, ਪਾਤਾਲ।
(ਅ) ਤ੍ਰੈ ਵਰਗ=ਦੇਵਤੇ, ਮਨੁੱਖ, ਦੈਂਤ।
ਮਹਾਰਾਨੀ=ਵਡੇ ਪ੍ਰਕਾਸ਼ ਯਾ ਪ੍ਰਤਾਪ ਵਾਲੀ।
ਤੀਨੋ ਤਾਪ=ਆਧਿ, ਬਿਆਧਿ, ਉਪਾਧਿ। ਮਨ ਦੇ ਦੁੱਖ, ਸ਼ਰੀਰ ਦੇ ਦੁੱਖ, ਉੱਤੋਂ ਆ ਪਏ ਦੁੱਖ। ਕਵੀਆਂ ਦੇ ਤ੍ਰੈ ਤਾਪ ਏਹ ਹਨ:—
੧. ਅਪਣੀ ਚੰਗੀ ਕਵਿਤਾ ਦੇ ਅਭਿਮਾਨ ਵਿਚ ਬਲ ਉੱਠਣਾ.

੨. ਦੂਸਰੇ ਦੀ ਚੰਗੀ ਕਵਿਤਾ ਵੇਖਕੇ ਈਰਖਾ ਨਾਲ ਸੜਨਾ,
੩. ਅਪਣੀ ਕਵਿਤਾ ਦੇ ਅਪਮਾਨ ਹੋਣ ਤੇ ਨਿਰਾਸਤਾ ਆਦਿਕ ਦੇ ਦੁਖ ਵਿਚ ਧੁਖਣਾ।

ਤੀਨੋਗੁਨ=ਰਜ, ਤਮ, ਸਤ, ਅਥਵਾ–੧. ਦੂਸਰਿਆਂ ਦੇ ਕੀਤੇ ਸਾਹਿਤਜ ਨੂੰ ਖੂਬੀ ਨਾਲ ਸਮਝ ਸੱਕਣਾ, ੨. ਆਪ ਉੱਚਾ ਸਾਹਿਤਜ ਲਿਖ ਸੱਕਣਾ, ੩. ਦੂਸਰੇ ਨੂੰ ਸਾਹਿਤਜ ਸਿਖਾ ਸੱਕਣਾ ਯਾ ਚਾਤੁਰੀ ਨਾਲ ਵਜਾਖਜਾ ਕਰ ਸੱਕਣੀ।

ਮੰਤ੍ਰਿਕਾ=ਸੰਵਾਰਣ ਵਾਲੀ, ਭੂਸ਼ਤਿ ਕਰਨ ਵਾਲੀ।

ਤੀਨੋ ਕਾਲ=ਭੂਤ, ਵਰਤਮਾਨ, ਭਵਿੱਖਤ। ਬੀਤ ਚੁਕਾ, ਬੀਤ ਰਿਹਾ ਤੇ ਆਉਣ ਵਾਲਾ ਸਮਾਂ। (ਅ) ਤ੍ਰੈ ਜ਼ਮਾਨੇ–੧. ਵੈਦਕ, ੨.ਪੌਰਾਣਕ ਤੇ ੩. ਯਵਨੀ ਰਾਜ ਦਾ ਸਮਾਂ। ਭਾਵ ਇਹ ਕਿ ਤਿੰਨਾਂ ਸਮਿਆਂ ਦੇ ਕਵੀ ਤੈਨੂੰ ਮੰਗਲ ਵੇਲੇ ਮੰਨਦੇ ਰਹੇ ਹਨ।

ਤੀਨੋ ਸ਼ਕਤਿ=ਤਿੰਨੋ ਸ਼ਕਤੀਆਂ:–ਉਮਾ, ਰਮਾ, ਸਾਵਿੱਤ੍ਰੀ। ਰਿਗ ਵੇਦ ਵਿਚ ਸਰਸ੍ਵਤੀ ਨੂੰ ਨਦੀਆਂ ਦੀ ਮਾਂ ਮੰਨਿਆਂ ਹੈ, ਦੇਵੀਆਂ ਦੀ ਮਾਂ ਮੰਨਿਆਂ ਹੈ,(ਦੇਖੋ ਰਿਗ ਮੰਡ: ੨. ਸੂ: ੪੧. ਮੰਤ੍ਰ ੧੬)। ਕਈ ਥਾਈਂ ਵਿਦਜਾ ਦਾਤੀ ਹੋਣ ਤੋਂ ਇਲਾਵਾ ਸਰਸ੍ਵਤੀ ਨੂੰ ਹੋਰ ਤ੍ਰੈ ਫਲਦਾਤੀ ਮੰਨਿਆਂ ਹੈ, ਓਹ ਤ੍ਰੈ ਫਲਦਾਤਾ ਸ਼ਕਤੀਆਂ ਉਸ ਦੀਆਂ ਏਹ ਹਨ:–੧. ਦੌਲਤ ਦੇਣ ਦੀ, ੨. ਖੇਤੀਆਂ ਬਹੁਤ ਉਪਜਾਉਣ ਦੀ, ੩. ਤ੍ਰੀਮਤਾਂ ਨੂੰ ਸੰਤਾਨ ਦਾਨ ਕਰਨ ਦੀ।

ਤੀਨੋ ਕ੍ਰਿਤਵਾਨੀ=ਉਤਪਤੀ, ਪਾਲਨ, ਸ਼ਿੰਘਾਰ, ਤਿੰਨਾਂ ਕੰਮਾਂ ਦੇ ਕਰਨ ਵਾਲੀ। ਤ੍ਰੈ ਕ੍ਰਿਤਾਂ ਖਾਸ ਸਰਸ੍ਵਤੀ ਦੀਆਂ ਏਹ ਹਨ:–
੧. ਯੱਗਾਂ ਨੂੰ ਸਫਲਤਾ ਦੇਣੀ। ੨. ਰਿਸ਼ੀਆਂ ਨੂੰ ਕਵਿਤਾ ਦੇਣੀ।
੩. ਨਦੀ ਸਰਸ੍ਵਤੀ ਵਿਚ ਪਵਿੱਤ੍ਰ ਜਲ ਦੇਣਾ।

ਤੀਨੋ ਗਾਨੀ=ਤਿੰਨਾ ਤੋਂ ਗਾਂਵੀਂ ਗਈ, ਬ੍ਰਹਮਾ ਵਿਸ਼ਨੂ ਮਹੇਸ਼ ਤੋਂ, ਪਰ ਇਸ਼ਾਰਾ ਇਧਰ ਹੈ:–(ਅ) ਵੇਦਾਂ ਦੇ, ਪੁਰਾਣਾਂ ਦੇ, ਤੇ ਹੋਰ ਆਮ ਸਾਹਿਤਜ ਦੇ ਕਵੀ, ਤਿੰਨਾਂ ਨੇ ਤੇਰਾ ਯਸ਼ ਕੀਤਾ ਹੈ।

ਬਰਬੰਡਿਕਾ=ਬਲਵੰਤਿਕਾ=ਬਲਵਾਨ। 'ਬਰ' ਦੇ ਅਰਥ ਹਨ:–ਬਲ, ਵਰ, ਸ੍ਰੇਸ਼੍ਠਤਾ, ਸੋ ਕਈ ਸੱਜਣ ਇਸ ਕਰਕੇ ਤ੍ਰੈ ਅਰਥ ਹੋਰ ਬੀ ਕਰਦੇ ਹਨ:–
(ਅ) ਬਲ ਦੇ ਵੰਡਣ ਵਾਲੀ। (ਏ) ਵਰਾਂ ਦੇ ਵੰਡਣ ਵਾਲੀ।
(ਸ) ਸ੍ਰੇਸ਼ਟਤਾ ਦੇਣ ਵਾਲੀ, ਭਾਵ ਆਪਣੇ ਪਾਤ੍ਰ ਕਵੀ ਨੂੰ ਉੱਚਿਆਂ ਕਰਨ ਵਾਲੀ।

ਪਦ ਦੇ ਅਰਥ:–

ਬੱਜ੍ਰ ਪਾਨੀ=ਬੱਜਰ (=ਪੱਥਰ) ਹੈ ਜਿਸ ਦੇ ਹੱਥ ਵਿਚ, ਇੰਦ੍ਰ।
ਕ੍ਰਿਪਾਨ ਪਾਣੀ=ਕ੍ਰਿਪਾਨ ਹੈ ਜਿਸ ਦੇ ਹੱਥ ਵਿਚ। [ਸੰਸ:, ਕ੍ਰਿਪਾਨ= ਤਲਵਾਰ। ਪਾਣਿ=ਹੱਥ]
ਭਵਾਨੀ=ਕੁਸ਼ਲਤਾ ਦਾਤੀ। (ਅ) ਸੰਸਾਰ ਦਾ ਮੂਲ ਕਾਰਣ। (ਏ) ਦੇਵੀ, ਜੋ ਪਿੱਛੋਂ ਪਾਰਬਤੀ ਸਮਝੀ ਗਈ। ਭਵ=ਸ਼ਿਵ। ਭਵਾਨੀ=ਸ਼ਿਵ ਦੀ ਇਸਤ੍ਰੀ। 'ਭਵਾਨੀ' ਪਾਰਬਤੀ ਦੇ ਸ਼ਾਂਤਮਯ ਤੇ ਪਯਾਰ ਵਾਲੇ ਸਰੂਪ ਦਾ ਨਾਮ ਹੈ।
ਸੁਖ ਖਾਨੀ=ਸੁੱਖਾਂ ਦੀ ਖਾਣ। ਜਿਸ ਤੋਂ ਸੁਖ ਪ੍ਰਾਪਤ ਹੋ ਸਕਣ।
ਖਲ ਖੰਡਿਕਾ=ਦੁਸ਼ਟਾਂ ਦਾ ਨਾਸ਼ ਕਰਨ ਵਾਲੀ। ਕਵੀਆਂ ਦੇ ਲਈ ਦੁਸ਼ਟ (ਵਿਘਨਕਾਰੀ) ਓਹ ਹਨ, ਜੋ ਉਨ੍ਹਾਂ ਦੀ ਨਿੰਦਾ ਕਰਦੇ ਹਨ ਤੇ ਉਨ੍ਹਾਂ ਦੇ ਅਰੰਭੇ ਗ੍ਰੰਥਾਂ ਵਿਚ ਮਿਥਕੇ ਅਟਕਾਂ ਪਾਉਂਦੇ ਹਨ।
ਬਾਕ ਬਾਨੀ=ਕਵਿਤਾ ਸਫੁਰਣ ਕਰਾਉਣ ਵਾਲੀ, ਸਰਸ੍ਵਤੀ। ਰਿਗ ਵੇਦ ਵਿਚ ਕਵਿਤਾ ਦੀ ਸ਼ਕਤੀ ਦਾ ਨਾਮ ਵਾਕ ਤੇ ਵਾਚ ਕਰਕੇ ਆਇਆ ਹੈ। (ਦੇਖੋ ੧੦. ੭੧ ਤੇ ੧੨੫) ਪਿੱਛੋਂ ਇਸੇ ਦਾ ਨਾਮ ਸਰਸ੍ਵਤੀ ਹੋਇਆ। ਵਾਚ ਤੇ ਵਾਕ ਇੱਕੋ ਗੱਲ ਹੈ।
ਬਿਦਤਾਨੀ=ਪ੍ਰਗਟ, ਪ੍ਰਗਟਾਉਣ ਵਾਲੀ। ਜੋਤਿ ਜੋਤਿ=ਜੋ ਹੋ, ਜੋ ਹੋਂ।
ਚੰਡਿਕਾ=ਜਿਸ ਦਾ ਸਰੂਪ ਤੇਜ ਹੈ, ਤੇਜ ਦੀ ਦੇਵੀ।
(ਅ) ਦੁਰਗਾ ਦਾ ਉਹ ਰੂਪ ਜਿਸ ਨੇ ਮਹਿਖਾਸੁਰ ਮਾਰਿਆ।
(ਏ) ਗਾਇਤ੍ਰੀ ਦੇਵੀ।
(ਸ) ਜਿਵੇਂ ਸਰਸ੍ਵਤੀ ਵਿਦ੍ਯਾ ਦੀ ਦੇਵੀ ਹੈ ਤਿਵੇਂ ਜੁੱਧ (ਬੀਰ ਰਸ) ਦੀ ਦੇਵੀ ਚੰਡਿਕਾ ਹੈ। ਜਿਵੇਂ ਸਿੱਖ ਧਰਮ ਵਿਚ ਸਾਹਿਤ੍ਯ ਤੇ ਬੀਰ ਰਸ ਕੱਠੇ ਕੀਤੇ ਗਏ ਤਿਵੇਂ ਕਵੀ ਜੀ ਨੇ ਸਾਹਿਤ੍ਯ ਤੇ ਬੀਰ ਰਸ ਦੀਆਂ ਦੇਵੀਆਂ ਨੂੰ ਬੀ ਕੱਠਿਆਂ ਕਰਕੇ ਇੱਕੋ ਰੂਪ ਦੇ ਦਿੱਤਾ ਹੈ।

ਅਰਥ—ਅਰਥ ਚੌਥੀ ਤੁਕ ਤੋਂ ਟੁਰੇਗਾ, ਫੇਰ ਪਹਿਲੀ, ਫੇਰ ਦੂਸਰੀ, ਫੇਰ ਤੀਸਰੀ ਦਾ ਲੱਗੇਗਾ:—

ਹੇ ਬਾਕ ਬਾਨੀ (ਕਵਿਤਾ ਸਫੁਰਣ ਕਰਾਉਣ ਵਾਲੀ!) (ਤੇਰੀ) ਜੋਤ ਪ੍ਰਗਟ ਹੋਕੇ ਦਾਸ ਦੀ ਰਸਨਾ ਤੇ ਵਸ ਗਈ ਹੈ, (ਤੈਨੂੰ) ਨਮਸਕਾਰ ਨਮਸਕਾਰ ਹੋਵੇ, ਹੇ ਤੇਜ ਸਰੂਪ ਮਾਤਾ (ਤੇਰੀ) ਜੋ ਹੋ, (ਤੇਰੀ) ਜੋ ਹੋ! (ਤੂੰ ਹੀ) ਤਿੰਨਾਂ ਲੋਕਾਂ ਨੂੰ (ਵਿਦ੍ਯਾ ਦਾ) ਵਰ ਦੇਣ ਵਾਲੀ ਹੈਂ, (ਤੈਨੂੰ) ਤਿੰਨੇ (ਵਰਗ ਵਾ ਤਿੰਨਾਂ ਲੋਕਾਂ ਦੇ ਕਵੀ) ਵਡੇ ਪ੍ਰਕਾਸ਼ ਵਾਲੀ (ਜਾਣਕੇ) ਯਾਚਨਾ ਕਰਦੇ ਹਨ, (ਤੂੰ ਕਵੀਆਂ ਦੇ) ਤ੍ਰੈਦੇ ਤਾਪ ਦੂਰ ਕਰਨੇ ਵਾਲੀ ਹੈਂ (ਅਤੇ ਫੇਰ) ਤਿੰਨਾਂ ਗੁਣਾਂ (ਨਾਲ ਕਵੀਆਂ ਨੂੰ) ਆਦਿ

ਤੋਂ ਹੀ ਭੂਸ਼ਤ ਕਰਨੇ ਵਾਲੀ ਹੈਂ, ਤਿੰਨਾਂ ਕਾਲਾਂ ਵਿਚ (ਸਾਰੇ ਕਵੀਆਂ ਤੋਂ ਤੇਰਾ) ਸਤਿਕਾਰ ਹੋਇਆ ਹੈ, ਤਿੰਨ ਤੇਰੀਆਂ ਪ੍ਰਧਾਨ ਸ਼ਕਤੀਆਂ ਹਨ (ਦੌਲਤ, ਖੇਤੀ, ਔਲਾਦ ਦਾਨ ਦੇਣ ਦੀਆਂ), (ਤੂੰ) ਤਿੰਨਾਂ ਕਾਰਜਾਂ ਦੇ ਕਰਨ ਵਾਲੀ ਹੈਂ (ਕਵਿਤਾ, ਯੱਗ ਸਫਲਤਾ ਤੇ ਜਲਦਾਨ); ਤਿੰਨਾਂ (ਜ਼ਮਾਨਿਆਂ ਦੇ ਕਵੀਆਂ ਨੇ ਤੈਨੂੰ) ਗਾਂਵਿਆਂ ਹੈ, ਹੇ ਵਰ ਦਾਤੀ! ਹੇ ਹੱਥ ਵਿਚ ਤਲਵਾਰ ਧਾਰਨ ਵਾਲੀ, (ਤੂੰ ਹੀ) ਇੰਦ੍ਰ ਨੂੰ ਰਾਜਧਾਨੀ ਦਿੱਤੀ ਸੀ, (ਤੈਨੂੰ) ਮੈਂ ਕੁਸ਼ਲਤਾ ਦਾਤੀ, ਸੁੱਖਾਂ ਦੀ ਖਾਣ ਤੇ ਦੁਸ਼ਟਾਂ (ਵਿਘਨਕਾਰੀਆਂ) ਦੇ ਨਾਸ਼ ਕਰਨ ਵਾਲੀ ਜਾਣਿਆਂ ਹੈ।

ਭਾਵ—ਅਸੀਂ ਇਸ ਅੰਕ ਦੇ ਮੁੱਢ ਵਿਚ ਵਿਸਥਾਰ ਨਾਲ ਦੱਸ ਆਏ ਹਾਂ ਕਿ ਕਵੀ ਜੀ ਦਾ ਇਹ 'ਸ਼ਾਰਦਾ ਮੰਗਲ' ਕਵਿ ਮਿਰਯਾਦਾ ਅਨੁਸਾਰ ਇਕ ਸੰਕੋਤਕ ਗੱਲ ਹੈ। ਪਰੰਤੂ ਇਸ ਵਿਚ ਆਪ ਨੇ ਉਨ੍ਹਾਂ ਦੇ ਸੰਕੋਤ ਤੋਂ ਵਧਵੀਂ ਗੱਲ ਬੀ ਇਕ ਕੀਤੀ ਹੈ, ਜੋ ਜ਼ਾਹਿਰਾ ਅਣਮਿਲਦੀ ਗੱਲ ਹੈ, ਪਰ ਉਨ੍ਹਾਂ ਦਾ ਇਸ ਵਿਚ ਇੱਕ ਅਭਿਪ੍ਰਾਯ ਮਾਲੂਮ ਦਿੰਦਾ ਹੈ। 'ਸ਼ਾਰਦਾ' ਯਾ 'ਸਰਸ੍ਵਤੀ' ਯਾ 'ਵਾਚ' ਯਾ 'ਬਾਕਬਾਨੀ' ਇਕ ਠੰਡੀ ਸੁੰਦਰਤਾ ਵਾਲੀ ਅਰਥਾਤ ਜਮਾਲ ਦੇ ਆਦਰਸ਼ ਵਾਲੀ ਵਜਕਤੀ ਹੈ, ਪਰ ਇਸ ਵਿਚ ਉਸ ਨੂੰ ਤੇਜ ਵਾਲੀ ਤੇ ਜੰਗ ਫਤਹ ਕਰਾਉਣ ਵਾਲੀ ਬੀ ਆਖਿਆ ਹੈ, ਇਹ ਕਵੀ ਜੀ ਦੀ ਭੁੱਲ ਨਹੀਂ ਹੈ, ਉਹ ਇਕ ਉਸ ਕੌਮ ਦੇ ਬੰਦੇ ਹਨ ਕਿ ਜੋ ਜੰਗਜੂ ਹੈ, ਅਰ ਦੇਸ਼ ਤੇ ਕੌਮ ਨੂੰ ਜ਼ੁਲਮ ਤੇ ਓਪਰਿਆਂ ਦੇ ਰਾਜ ਤੋਂ ਆਜ਼ਾਦ ਕਰਨ ਵਾਸਤੇ ਬੀਰ ਰਸ ਵਿਚ ਬੀ ਜਾ ਪਈ ਸੀ; ਜਿਸ ਨੇ ਆਪਣਾ ਆਦਰਸ਼ 'ਯੁੱਧ' ਬੀ ਬਨਾਇਆ ਹੈ, ਉਸ ਕੌਮ ਦੇ ਰਚਣਹਾਰ ਨੇ ਇਨਸਾਨ ਨੂੰ ਜਮਾਲ ਤੇ ਜਲਾਲ ਦੋਹਾਂ ਸੁੰਦਰਤਾਈਆਂ ਨਾਲ ਭੂਸ਼ਿਤ ਕੀਤਾ ਸੀ।

ਸ਼ਾਂਤਮਈ ਸੁੰਦਰਤਾ ਤੇ ਤੇਜਮਈ ਸੁੰਦਰਤਾ, ਇਉਂ ਸੁੰਦਰਤਾ ਦੋ ਕਿਸਮਾਂ ਦੀ ਹੈ: ਬੁਲਬੁਲ ਦੀ ਆਵਾਜ਼, ਚੰਦ੍ਰਮਾਂ ਦੀ ਚਾਂਦਨੀ, ਫੁੱਲਾਂ ਦੀ ਕੋਮਲਤਾ, ਏਹ ਸ਼ਾਂਤਮਈ ਸੁੰਦਰਤਾ ਹੈ; ਬਿਜਲੀ ਦੀ ਦਮਕ, ਸੂਰਜ ਦਾ ਪ੍ਰਕਾਸ਼, ਸੂਰਮੇਂ ਦਾ ਬੀਰ ਰਸੀਆ ਦਰਸ਼ਨ ਇਹ ਤੇਜਮਈ ਸੁੰਦਰਤਾ ਹੈ, ਇਹ ਦੋਵੇਂ ਜਿਸ ਇਨਸਾਨ ਵਿਚ ਹੋਣ ਉਸ ਨਮੂਨੇ ਦਾ ਆਦਮੀ ਰਚਕੇ ਉਨ੍ਹਾਂ ਦੇ ਸਮੂਹ ਤੋਂ ਸਿੱਖ ਕੌਮ ਬਨਾਈ ਹੈ, ਜਿਸ ਕੌਮ ਦਾ ਕਵਿ ਭਾਈ ਸੰਤੋਖ ਸਿੰਘ ਹੈ। ਸੋ ਕਵਿ ਨੇ ਆਪਣੀ ਕਵਿਤਾ ਵਿਚ ਜਿਸ ਵੇਲੇ 'ਸਰਸ੍ਵਤੀ ਮੰਗਲ' ਕੀਤਾ ਹੈ ਤਦ ਆਪਣਾ ਬੀਰ ਰਸੀਆ ਆਦਰਸ਼ ਨਾਲੇ ਸ਼ਾਮਲ ਕਰ ਦਿੱਤਾ ਹੈ। ਸਿੱਖ ਕੌਮ ਵਿਚ ਜੋ ਸਾਹਿੱਤਜ ਇਸ ਨੇ ਪੈਦਾ ਕਰਨਾ ਹੈ ਉਸ ਵਿਚ ਬੀਰ ਰਸ ਭੀ ਭਰਨਾ ਹੈ। ਹਾਂ ਉਸ ਨੂੰ ਬੁਲਬੁਲ ਤੇ ਉਕਾਬ ਇੱਕੋ ਵੇਰ ਬਨਾਉਣਾ ਹੈ, ਸ਼ਾਂਤਿ ਰਸ ਤੇ ਬੀਰ ਰਸ, ਜਮਾਲ ਤੇ ਜਲਾਲ ਦੋ ਤਲਵਾਰਾਂ ਇਕ ਮਿਆਨੇ ਪਾਉਣੀਆਂ ਹਨ, ਇਸ ਲਈ ਆਪ ਨੇ ਆਪਣੇ ਖਿਆਲ ਮੂਜਬ ਸ਼ਾਰਦਾ ਬੀ ਉਹ ਕਥਨ ਕਰਨੀ ਹੈ ਜਿਸ ਵਿਚ ਠੰਢੀ ਤੱਤੀ ਦੋਇ ਸੁੰਦਰਤਾਈਆਂ ਹੋਣ, ਜੋ ਇਸ ਛੰਦ ਵਿਚ ਨਿਖੇੜਵੀਆਂ ਇੰਜ ਹਨ:—

ਜਮਾਲ (ਸ਼ਾਂਤਮਈ ਸੁੰਦਰਤਾ)

੧. ਬਾਕਬਾਨੀ–ਇਹ ਪੁਰਾਤਣ ਰਿਗ ਵੇਦ ਵਾਲੇ 'ਵਾਚ' ਨਾਮ ਵਾਲੀ, ਰਿਸ਼ੀਆਂ ਨੂੰ ਵੇਦਕ ਸ਼ਾਮ ਤੇ ਰਿਚਾ ਰਚਣ ਦੀ ਸੱਤਜਾ ਦੇਣ ਵਾਲੀ ਵਜਕਤੀ ਹੈ। 'ਵਾਚ' ਤੇ 'ਵਾਕ' ਇੱਕੋ ਅਰਥ ਦੇ ਪਦ ਹਨ।

੨. ਦਾਸ ਰਸਨਾ ਬਸਾਨੀ–ਅਰਥ, ਕਵਿਤਾ, ਸੁੰਦਰ ਬਾਣੀ ਉਚਾਰਣ ਦੀ ਸ਼ਕਤੀ ਦੇਣ ਵਾਲੀ, ਇਹ ਸੁੰਦਰਤਾ ਸ਼ਾਂਤ ਰਸੀਆ ਹੈ। ਅਰ ਜੇ ਉਹੋ ਬੀਰ ਰਸੀ ਕਵਿਤਾ ਰਚੇ ਤਾਂ ਫੇਰ ਬੀਰ ਰਸੀਆ ਬੀ ਹੈ, ਤੇ ਜੰਗਜੂ ਕੌਮ ਦਾ ਕਵਿ ਹੋਣ ਕਰਕੇ ਬੀਰ ਰਸੀ ਕਵਿਤਾ ਬੀ ਕਵਿ ਜੀ ਨੇ ਲਿਖਣੀ ਹੈ।

੩. ਭਵਾਨੀ–ਕੁਸ਼ਲਤਾ ਦਾਤੀ। ਜੇ ਕਦੇ ਇਸ ਦਾ ਅਰਥ ਦੇਵੀ ਹੋਵੇ, ਤਾਂ ਭਵਾਨੀ ਉਸ ਨੂੰ ਉਸ ਦੇ ਸ਼ਾਂਤਿਮਯ ਸਮੇਂ ਦੇ ਸਰੂਪ ਨੂੰ ਕਹਿੰਦੇ ਹਨ।

੪. ਸੁਖ ਖਾਨੀ–
ਤੀਨੋ ਕ੍ਰਿਤਵਾਨੀ
ਤੀਨੋ ਤਾਪ ਹਾਨੀ
ਤੀਨੋ ਕਾਲ ਮਾਨੀ
ਤੀਨੋ ਲੋਕ ਬਰਦਾਨੀ
ਇਹ ਸਾਰੇਗੁਣ ਠੰਢ ਪਾਉਣ ਵਾਲੇ, ਵਰ ਦੇਣ ਵਾਲੇ ਸ਼ਾਂਤ ਮਈ ਹਨ।

ਜਲਾਲ (ਤੇਜੱਸ੍ਵੀ ਯਾ ਬੀਰ ਰਸੀਆ ਸੁੰਦਰਤਾ)

੧. ਚੰਡਿਕਾ–ਤੇਜ ਸਰੂਪ ਵਾਲੀ। ਕਵਿ ਜੀ ਦੀ ਮੁਰਾਦ ਇਤਨੀ ਹੀ ਹੈ। ਜੇ ਇਸ ਦਾ ਅਰਥ ਜੁੱਧ ਦੀ ਦੇਵੀ ਦੁਰਗਾ ਤੋਂ ਹੈ ਤਾਂ ਬੀ ਸਰਸ੍ਵਤੀ ਵਾਂਙੂ ਬੀਰ ਰਸੀਆ ਅਦ੍ਰਿਸ਼ਜ ਵਜਕਤੀ ਦੇ ਗੁਣਾਂ ਨੂੰ ਗੀਤਾਂ ਦੇ ਰਚਣ ਵਾਲੀ ਵਜਕਤੀ ਨਾਲ ਤਦਰੂਪ ਕਰਨ ਤੋਂ ਹੈ।

੨. ਦੀਨੀ ਰਜਧਾਨੀ–ਰਾਜ ਦੇਣ ਵਾਲੀ ਸ਼ਕਤੀ। ਇੰਦ੍ਰ ਨੂੰ ਜਿਸ ਨੇ ਰਾਜ ਦਿੱਤਾ ਉਸ ਸਾਖੀ ਵਾਲੀ ਵਜਕਤੀ। ਰਾਜ ਦੇਣਾ ਬਲਵਾਨ ਦਾ ਕੰਮ ਹੈ। ਮੁਕਾਬਲਾ ਕਰੋ ਪਦ 'ਸ਼ਾਰਦਾ' ਨਾਲ ਜਿਸ ਦਾ ਅਰਥ ਸਰਸ੍ਵਤੀ (ਵਿਦਜਾ ਵਿਗਜਾਨ ਦੇ ਤੱਤ੍ਵ ਦੀ ਦਾਤੀ) ਹੈ, ਪਰ ਸਾਰਦਾ ਦਾ ਇਕ ਅਰਥ–
{ ਸਾਰ+ਦਾ= } 'ਸ਼ਕਤੀ
{ ਸ਼ਕਤੀ+ਦਾਤੀ } ਦਾਤੀ'ਬੀ ਹੈ।

੩. ਕ੍ਰਿਪਾਨ ਪਾਨੀ–ਜੁੱਧ ਦਾ ਆਦਰਸ਼ ਹੈ, ਕ੍ਰਿਪਾਨ ਹੱਥ ਵਿਚ ਹੋਣੀ।

੪. ਖਲ ਖੰਡਿਕਾ–ਦੁਸ਼ਾਂ ਯਾ ਵਿਘਨਕਾਰੀਆਂ ਦਾ ਨਾਸ਼ ਕਰਨਾ ਤੇਜ ਮਈ ਗੁਣ ਹੈ। ਵੇਦਕ ਰਿਸ਼ੀ–ਯੱਗਾਂ ਦੀ ਸਫਲਤਾ ਦੇਣ ਵਾਲੀ ਬੀ ਸਰਸ੍ਵਤੀ ਨੂੰ ਮੰਨਦੇ ਸਨ, ਅਰਥਾਤ ਜਿਸ ਦੇ ਪ੍ਰਭਾਵ ਨਾਲ ਯੱਗ ਨਿਰਵਿਘਨ ਸਮਾਪਤ ਹੁੰਦੇ ਹੋਣ। ਗੋਯਾ ਕਿਸੇ ਅੰਗ ਵਿਚ ਵੇਦਕ ਰਿਸ਼ੀ ਬੀ ਸਰਸ੍ਵਤੀ ਨੂੰ (ਜਲਾਲ ਵਾਲੀ) ਬੀਰ ਰਸੀਆ ਮੰਨ ਗਏ ਹੋਏ ਹਨ।

ਸੋ ਬਾਕ ਬਾਨੀ ਤੇ ਚੰਡਿ (ਤੇਜ) ਬਾਨੀ ਨੂੰ ਇਕ ਵਰਣਨ ਕਰਨਾ ਕਵਿ ਜੀ ਦੇ ਅਪਣੇ ਸਿੱਖ ਸਾਹਿਤਜ ਦਾ ਸੂਚਕ ਹੈ ਕਿ ਉਹ ਅਣਦਿਸਦੇ ਸੰਸਾਰ ਤੋਂ ਜਲਾਲ ਜਮਾਲ ਨੂੰ ਇਕ ਕਰਕੇ ਵਰਣਨ ਕਰਨ ਵਾਲਾ ਸਾਹਿਤਜ ਲਿਖਣਗੇ।

੩. ਅਪਣੇ ਇਸ਼੍ਟ ਦੇਵ–ਅਕਾਲ ਪੁਰਖ–ਦਾ ਮੰਗਲ।

ਹੁਣ ਕਵਿ ਜੀ ਉਸ ਸਰੂਪ, ਉਸ ਵਜੂਦ ਦਾ ਮੰਗਲ ਕਰਦੇ ਹਨ ਜੋ ਉਨ੍ਹਾਂ ਦਾ ਅਪਣਾ ਇਸ਼ਟ ਦੇਵ ਹੈ।

ਦੋਹਿਰਾ–**ਸਰਬ ਬਯਾਪੀ, ਨਿਤ ਨਯੋ; ਸਤਿ, ਚਿਤ, ਆਨੰਦ ਰੂਪ;**
ਮੋ ਉਰ ਮੈਂ ਪ੍ਰਗਟੋ ਸਦਾ; ਜੋ ਚਰ ਅਚਰ ਅਨੂਪ ॥ ੩ ॥

ਪਦਾਂ ਦੇ ਅਰਥ–

ਸਰਬ ਬਯਾਪੀ=ਸਾਰੇ ਵਜਾਪਕ, ਜੋ ਕਿਸੇ ਇਕ ਅਸਥਾਨ ਦੀ ਕੈਦ ਵਿਚ ਨਾ ਹੋਵੇ। ਜੋ ਹਰ ਸੂਖਮ ਤੋਂ ਸੂਖਮ, ਤਰਲ ਤੋਂ ਤਰਲ ਅਕਾਸ਼ ਆਦਿਕਾਂ ਤੋਂ ਬੀ ਸੂਖਮਾਂ ਵਿਚੋਂ ਵੱਸ ਰਿਹਾ ਹੋਵੇ, ਦੇਸ਼ (Space) ਜਿਸ ਨੂੰ ਵੰਡ ਨਾ ਸਕੇ।

ਨਿਤ ਨਯੋ=ਸਦਾ ਨਵਾਂ, ਜੋ ਪੁਰਾਣਾ ਕਦੇ ਨ ਹੋਵੇ। ਕਾਲ ਜਿਸ ਪਰ ਕੋਈ ਅਸਰ ਨਾ ਪਾ ਸਕੇ। ਜੋ ਭੂਤ ਭਵਿੱਖ ਤੇ ਵਰਤਮਾਨ ਵਿਚ ਇਕਸਾਰ ਰਹੇ। ਬਾਲ ਜੁਆਨੀ ਬ੍ਰਿਧਾਪਨ ਜਿਸ ਉਤੇ ਵਟਾਉ ਸਟਾਉ ਨਾ ਲਿਆਵੇ। ਕਾਲ ਤੋਂ ਪਰੇ।

ਸਤਿ=ਜੋ ਵਾਸਤਵ ਵਿਚ ਹੋਵੇ। ਅਸਲੀ ਵਜੂਦ। ਜਿਸ ਦੀ ਬਾਬਤ ਕਿਸੇ ਥਾਂ ਯਾ ਕਿਸੇ ਹਾਲ ਇਹ ਨਾ ਕਿਹਾ ਜਾ ਸਕੇ ਕਿ 'ਉਹ ਨਹੀਂ'। ਜਿਸ ਦਾ ਸਰੂਪ ਹਰ ਥਾਂ ਤੇ ਹਰ ਸਮੇਂ 'ਹੈ' ਹੈ।

ਚਿਤ=ਚੈਤੱਨਯ, ਜੀਉਂਦਾ ਜਾਗਦਾ। ਜਿਸ ਵਿਚ ਸੰਪੂਰਣ ਗਜਾਨ ਦਾ ਨਿਵਾਸ ਹੈ, ਜੋ ਆਪ ਸਦਾ ਸਾਰਾ ਗਜਾਨ ਸਰੂਪ ਹੈ। ਜਿਸ ਨੂੰ ਜਾਣਨ ਲਈ ਕਿਸੇ ਤਜਰਬੇ ਯਾ ਸਹਾਯਤਾ ਦੀ ਲੋੜ ਨਹੀਂ। ਜੋ ਅਪਣੇ ਆਪ ਤੋਂ ਸਦਾ ਸਭ ਥਾਂ ਸਭ ਕੁਛ ਜਾਣਦਾ ਹੈ।

ਆਨੰਦ–ਪ੍ਰਸੰਨਤਾਈ, ਖੁਸ਼ੀ, ਪ੍ਰਸੰਨਤਾ ਰੂਪ ਵਾਲਾ; ਜੋ ਹਰ ਥਾਂਵੇ ਹਰ ਹਾਲ ਖੇੜੇ ਵਿਚ ਹੈ। ਜਿਸ ਦਾ ਵਜੂਦ ਉਮਾਹ, ਖੁਸ਼ੀ, ਮੰਗਲ, ਖੇੜਾ, ਉਤਸਾਹ ਹੈ। ਆਨੰਦ ਉਸ ਦਾ ਗੁਣ ਹੀ ਨਹੀਂ ਉਸ ਦਾ ਸਰੂਪ ਹੈ।

'ਸਤ ਚਿਤ ਆਨੰਦ'='ਹੈ', 'ਜਾਣਦਾ' ਹੈ ਕਿ 'ਹੈ', ਜਾਣਦਾ ਹੈ ਕਿ ਆਨੰਦ ਹੈ। ਇਹ ਵਾਹਿਗੁਰੂ ਦਾ ਸਰੂਪ ਲੱਛਣ ਹੈ, ਉਸ ਦੇ ਵਜੂਦ ਦਾ ਵਰਣਨ ਹੈ ਕਿ ਉਹ:–ਹੈ, ਗਜਾਨ ਸਰੂਪ ਹੈ, ਅਰ ਅਨੰਦ ਸਰੂਪ ਹੈ। ਉਰ=ਹਿਰਦਾ।

ਚਰ=ਜਾਨਦਾਰ। [ਚਰ=ਚੇਸ਼ਟਾ ਕਰ ਸਕਣ ਵਾਲਾ]ਜੋ ਚੱਲ ਸਕੇ,ਮੁਤਹੱਰਿਕ।
ਅਚਰ=ਜੜ੍ਹ [ਸੰਸ:, ਅ+ਚਰ] ਜੋ ਚਲ ਨਾ ਸਕੇ, ਜੋ ਹਰਕਤ ਨਾ ਕਰੇ।
ਅਨੂਪ=ਅਨ+ਉਪਮ=ਜਿਸ ਵਰਗਾ ਹੋਰ ਨਾ ਹੋਵੇ। ਅਤਿ ਸੁੰਦਰ।

ਅਰਥ—ਹੇ ਸਾਰੇ ਵਜਾਪਕ, ਸਦਾ ਨਵੇਂ, ਸਤਿ ਚਿਤ ਆਨੰਦ ਸਰੂਪ (ਵਾਲੇ ਵਾਹਿਗੁਰੂ!) ਜੋ ਜੜ੍ਹ ਚੇਤਨ (ਸਾਰੀ ਸ੍ਰਿਸ਼ਟੀ ਵਿਚ ਸਭ ਤੋਂ ਵਧੀਕ) ਸੁੰਦਰ ਹੈ, ਮੇਰੇ ਹਿਰਦੇ ਵਿਚ ਸਦਾ ਪ੍ਰਗਟ ਹੋਵੋ।

ਭਾਵ—ਪਿੱਛੇ ਸਰਸ੍ਵਤੀ ਨੂੰ ਯਾਦ ਕੀਤਾ ਤਾਂ ਕੇਵਲ 'ਦਾਸ ਰਸਨਾ ਬਸਾਨੀ' ਆਖਿਆ ਸੀ, ਜਦ ਅਪਣੇ ਇਸ਼ਟ ਦੇਵ ਤੇ ਆਏ ਹਨ, ਤਾਂ ਯਾਚਨਾ ਕਰਦੇ ਹਨ, 'ਮੋ ਉਰ ਮੈਂ ਪ੍ਰਗਟੋ ਸਦਾ'। ਇਤਨਾ ਫਰਕ ਇਸ਼ਟ ਦੇਵ ਦੇ ਪਿਆਰ ਦਾ ਤੇ ਕਵਿ ਸੰਕੇਤ ਸਰਸ੍ਵਤੀ ਦੇ ਆਵਾਹਨ ਦਾ ਇੱਥੇ ਦਿੱਸ ਰਿਹਾ ਹੈ।

ਅਪਨੇ ਇਸ਼ਟ ਦੇਵ ਨੂੰ, ਸਾਰੇ ਵਿਆਪਕ, ਸਦਾ ਨਵਾਂ, ਕਦੇ ਬਾਲਾ, ਬੁੱਢਾ, ਪੁਰਾਣਾ ਨਾ ਹੋਣ ਵਾਲਾ, ਸਦਾ 'ਹੈ', ਸਦਾ 'ਚੇਤਨ', 'ਸਦਾ ਆਨੰਦ', ਜਿਸ ਜੈਸਾ ਹੋਰ ਕੋਈ ਭੀ ਨਹੀਂ, ਇਨ੍ਹਾਂ ਪਦਾਂ ਨਾਲ ਯਾਦ ਕਰਨ ਤੋਂ ਭਾਈ ਸਾਹਿਬ 'ਇੱਕ' ਦੇ ਉਪਾਸਕ, 'ਇਕ' ਦੇ ਪ੍ਰੇਮੀ, ਜਿਸਨੂੰ ਫਾਰਸੀ ਵਿਚ 'ਮੁਵਾਹਿਦ' ਆਖਦੇ ਹਨ, ਸਿੱਧ ਹੁੰਦੇ ਹਨ। ਅਗਲੇ ਸ੍ਰੈਯੇ ਵਿਚ ਭਾਈ ਸਾਹਿਬ ਅਪਣੇ ਇਸ਼ਟ ਦੇਵ ਦਾ ਹੋਰ ਰੂਪ ਵਰਣਨ ਕਰਕੇ ਉਸਨੂੰ ਨਮਸਕਾਰ ਕਰਦੇ ਹਨ, ਉਸ ਤੋਂ ਭੀ ਉਨ੍ਹਾਂ ਦਾ ਇਕ ਅਕਾਲਪੁਰਖ ਦਾ ਉਪਾਸਕ ਹੋਣਾ ਪ੍ਰਗਟ ਹੈ।

ਸ੍ਰੈਯਾ*—ਔ ਪਰਮਾਤਮ ਆਤਮਭੂ ਪਦਮਾਪਤਿ ਪੰਚ ਖਤੰਗ ਅਰਾਤੀ।
ਬਾਯੁ ਬਿਨਾਯਕ ਬਾਯੁ ਸਖਾ ਬਨਰਾਇ ਬ੍ਰਿਖਾਬ੍ਰਿਖ ਸੈਲਨ ਪਾਤੀ।
ਸ੍ਰੀਦਹਿ ਸੁਰ ਸਮੀ ਉਡੁ ਅੰਤਕ ਮਾਨਵ ਦਾਨਵ ਦੇਵ ਸਿਗਾਤੀ।
ਬੰਦਨਤਾ ਕਰ ਬੰਦਨ ਕੈ ਨਿਤ ਆਨੰਦ ਕੰਦ ਮੁਕੰਦ ਜਿ ਖਨਾਤੀ॥੪॥

ਔ=੧, ਇਕ। (ਅ) ਆਤਮ ਵਸਤੂ। ਬ੍ਰਹਮ। (ਏ) ਔ=ਹੈ।
ਪਰਮਾਤਮ=ਪਰਮ+ਆਤਮਨ। [ਪਰਮ=ਪਹਿਲੀ। ਆਤਮਨ=ਹਸਤੀ, ਰੂਹ, ਆਤਮਾ] ਸਭ ਤੋਂ ਪਹਿਲਾ ਆਤਮਾ, ਸਭ ਤੋਂ ਪਹਿਲੀ ਉੱਚੀ ਹਸਤੀ।
ਆਤਮਭੂ=ਬ੍ਰਹਮਾ। ਪਦਮਾਪਤਿ=ਵਿਸ਼ਨੂ। [ਪਦਮਾ=ਲਛਮੀ + ਪਤਿ]
ਪੰਚ ਖਤੰਗ ਅਰਾਤੀ=[ਪੰਚ=ਪੰਜ। ਖਤੰਗ=ਤੀਰ। ਅਰਾਤੀ=ਵੈਰੀ।] ਪੰਜ ਤੀਰਾਂ ਵਾਲੇ ਦਾ ਵੈਰੀ। ਪੰਜ ਤੀਰਾਂ ਵਾਲਾ=ਕਾਮ, ਸੋ ਕਾਮ ਦਾ ਵੈਰੀ ਹੈ, ਸ਼ਿਵ। ਬਾਯੁ=ਵਾਯੂ। ਹਵਾ। ਬਿਨਾਯਕ=ਗਣੇਸ਼, ਬੁੱਧ ਦੇਵ।
ਬਾਯੁ ਸਖਾ=ਵਾਯੂ ਸਖਾ=ਹਵਾ ਜਿਸਦੀ ਸਹਾਯਕ ਹੋਵੇ, ਸੋ ਅਗਨੀ।

*ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਤੇ ਗੁਰ ਪ੍ਰਤਾਪ ਸੂਰਜਗ੍ਰੰਥ ਦੇ ਅੱਠ ਅੱਠ ਨੁਸਖਿਆਂ ਵਿਚ ਤੇ ਅਠ ਅਠ ਥਾਈਂ ਸ੍ਰੈਯੇ ਦੇ ਪਾਠ ਅੱਠ ਅੱਠ ਦਿਸਦੇ ਹਨ:—ਸਵੈਯਾ, ਸ੍ਰੈਯਾ, ਸਵੱਯਾ। ਇਨ੍ਹਾਂ ਵਿਚੋਂ ਅਸਾਂ 'ਸ੍ਰੈਯਾ' ਰੂਪ ਸਾਰੇ ਵਰਤਣ ਦਾ ਜਤਨ ਕੀਤਾ ਹੈ।

ਪਦਾਂ ਦੇ ਅਰਥ:-

ਬਨਰਾਇ=[ਬਨ=ਪਾਣੀ। ਰਾਇ=ਰਾਜਾ।] ਪਾਣੀ ਦਾ ਰਾਜਾ, ਵਰੁਣ।
ਬ੍ਰਿਖਾਬ੍ਰਿਖ=[ਬ੍ਰਿਕਸ਼=ਰੁੱਖ, ਬੂਟੇ, ਬਾਗ਼ਾਂ ਦੇ ਬੂਟੇ। ਅਬ੍ਰਿਕਸ਼=ਆਪੇ ਉੱਗਣ ਵਾਲੇ ਬਨਾਂ ਦੇ ਬ੍ਰਿੱਛ] ਬਾਗ਼ਾਂ ਤੇ ਬਨਾਂ ਦੀ ਬਨਸਪਤੀ।
(ਅ) ਬ੍ਰਿਖ=ਬੈਲ। ਬੈਲ ਤੋਂ ਮੁਰਾਦ ਧਰਮ, ਅਬ੍ਰਿਖ=ਅਧਰਮ।
(ਏ) ਬ੍ਰਿਖਾ=ਕਰਣ (ਸੂਰਯ ਦਾ ਪੁੱਤ੍ਰ), ਬ੍ਰਿਖ=ਕਾਮਦੇਵ।
ਸੈਲਨਿ ਪਾਤੀ=ਪੱਥਰਾਂ, ਪਰਬਤਾਂ ਦੇ ਤੋੜਨ ਵਾਲਾ, ਇੰਦ੍ਰ।
ਸ੍ਰੀ ਦਹਿ=ਕੁਬੇਰ। [ਸ਼੍ਰੀ=ਲਛਮੀ, ਦਹਿ=ਦੇਣ ਵਾਲਾ]।
ਸੂਰ=ਸੂਰਜ। ਸਸੀ=ਚੰਦ੍ਰਮਾ। ਉਡ=ਤਾਰੇ।
ਅੰਤਕ=ਧਰਮਰਾਜਾ, ਯਮ। ਮਾਨਵ=ਮਨੁੱਖ। ਦਾਨਵ=ਦੈਤ।
ਦੇਵ=ਦੇਵਤਾ। ਸੰਗਾਤੀ=ਸੰਗਤਾਂ, ਭਾਵ ਕੁਲਾਂ। ਸਾਰੇ।
ਬੰਦਨਤਾ=ਨਮਸਕਾਰ। ਕਰ ਬੰਦਨ ਕੈ=ਹੱਥ ਜੋੜਕੇ।
ਆਨੰਦ ਕੰਦ=ਆਨੰਦ ਦਾ ਮੂਲ, ਜਿਸਤੋਂ ਸਾਰਾ ਆਨੰਦ ਉਪਜੇ।
ਮੁਕੰਦ=ਮੁਕਤੀ ਦਾਤਾ। ਖਜਾਤੀ=ਪ੍ਰਤੱਖ।

ਅਰਥ—ਹੇ ਪ੍ਰਮਾਤਮਾ (ਤੂੰ ਜੋ) (ਅੰ=) ਇੱਕ ਹੈਂ, ਨਿੱਤ ਹੈਂ, ਆਨੰਦ ਦਾ ਮੂਲ ਹੈਂ, ਪ੍ਰਤੱਖ ਹੈਂ, ਮੁਕਤੀ ਦਾਤਾ ਹੈਂ; (ਤੈਨੂੰ) ਬ੍ਰਹਮਾਂ, ਵਿਸ਼ਨੂੰ, ਸ਼ਿਵ, ਵਾਯੂ, ਗਣੇਸ਼; ਅਗਨੀ, ਵਰੁਣ, ਬਨ ਬਾਗਾਂ ਦੀ ਬਨਸਪਤੀ, ਇੰਦ੍ਰ, ਕੁਬੇਰ, ਸੂਰਜ, ਚੰਦ੍ਰਮਾਂ, ਤਾਰੇ, ਯਮਰਾਜ, ਮਨੁੱਖਾਂ, ਦੈਤਾਂ ਤੇ ਦੇਵਤਿਆਂ ਦੀਆਂ ਕੁਲਾਂ ਹੱਥ ਜੋੜਕੇ ਨਮਸਕਾਰ ਕਰਦੀਆਂ ਹਨ।

ਭਾਵ—ਪਿਛਲੇ ਦੋਹੇ ਵਿਚ ਕਵਿ ਜੀ ਨੇ ਆਪਣੇ ਇਸ਼ਟਦੇਵ ਦਾ ਪਤਾ ਦਿੱਤਾ ਹੈ ਕਿ ਓਹ ਕਿਸਦੇ ਉਪਾਸਕ ਹਨ, ਅਰ ਉਸਦਾ ਸਰੂਪ ਕਥਨ ਕੀਤਾ ਹੈ, ਜਿਸਤੋਂ ਸੰਸਾ ਨਹੀਂ ਰਹਿ ਜਾਂਦਾ ਕਿ ਓਹ ਇੱਕ ਅਕਾਲ ਪੁਰਖ ਨਿਰੰਕਾਰ ਦੇ ਉਪਾਸਕ ਹਨ। ਉਨ੍ਹਾਂ ਦਾ ਇਸ਼ਟ ਦੇਵ 'ਸਰਬ ਬਯਾਪੀ' ਹੈ,

ਅਕਾਲ ਹੈ, ਸਤ ਚਿਤ ਆਨੰਦ ਹੈ, ਸਾਰੇ ਬ੍ਰਹਮੰਡ ਵਿਚ ਅਨੂਪਮ ਹੈ। ਐਸੇ ਆਪਣੇ ਇਸ਼ਟ ਦੇਵ ਅੱਗੇ ਪ੍ਰਾਰਥਨਾ ਕਰਦੇ ਹਨ ਕਿ ਮੇਰੇ ਹਿਰਦੇ ਵਿਚ ਸਦਾ ਹੀ ਪ੍ਰਗਟ ਹੋਏ ਰਹੋ, ਅਰਥਾਤ ਆਪਦੇ ਅਰ ਮੇਰੇ ਵਿਚਕਾਰ ਕੁੱਲ ਦਾ ਪਰਦਾ ਨਾ ਰਹੇ। ਇਹ ਸਰੂਪ ਅਰ ਆਪਣੀ ਮੰਗ ਕਹਿਕੇ ਇਸ ਸ਼ੈਲੀ ਵਿਚ ਕਵਿ ਜੀ ਆਪਣੇ ਵਿਸ਼ਾਲ ਹਿਰਦੇ ਵਿਚ ਉਸ ਆਪਣੇ ਇਸ਼ਟ ਦੇਵ ਦੇ ਬ੍ਰਹਮੰਡ ਵਿਚ ਪ੍ਰਗਟ ਤੇ ਸਾਖਜਾਤ ਕਿਸੇ ਰੂਪ ਵਿਚ ਦਰਸ਼ਨ ਕਰ ਰਹੇ ਹਨ। ਕਿਹੜੇ ਰੂਪ ਵਿਚ ਓਹ ਆਪਣੇ ਹਿਰਦੇ ਵਿਚ ਉਸਨੂੰ ਪ੍ਰਗਟ ਦੇਖ ਰਹੇ ਹਨ? ਸੋ ਦੱਸਦੇ ਹਨ:—

ਓਹ ਸਭ ਤੋਂ ਆਦਿ, ਸਭ ਤੋਂ ਸ੍ਰੇਸ਼ਟ, ਸਭ ਤੋਂ ਉੱਤੇ, ਕੇਵਲ ਇੱਕ, ਨਿਰਾ ਇੱਕ ਹੈ, ਦੂਜਾ ਉਸ ਜੇਹਾ ਹੈ ਨਹੀਂ, ਉਹੀ ਮੁਕਤੀ ਦਾਤਾ ਹੈ, ਉਹੀ ਪਰਮ ਆਨੰਦ ਦਾ ਦਾਤਾ ਹੈ, ਓਹ ਦਾਤਾ ਬ੍ਰਹਮੰਡ ਦੇ ਤਖਤ ਤੇ ਮਾਨੋਂ ਬਿਰਾਜ ਰਿਹਾ ਹੈ

ਅਰ ਸਭ ਤੋਂ ਉਚੇ ਮੰਨੇ ਗਏ ਵਜਕਤੀਆਂ ਵਾਲੇ ਵਿਸ਼ਨੂੰ, ਬ੍ਰਹਮਾ, ਸ਼ਿਵ ਉਸਨੂੰ ਹੱਥ ਜੋੜਕੇ ਮੱਥਾ ਟੇਕ ਰਹੇ ਹਨ; ਫੇਰ ਵਰੁਣ (ਵੇਦ ਦਾ ਇਕ ਮੁੱਖ ਦੇਵਤਾ), ਇੰਦ੍ਰ, ਕੁਬੇਰ, ਯਮਰਾਜ ਆਦਿ ਐਸ਼ੁਰਜ ਵਾਲੀਆਂ ਵਜਕਤੀਆਂ ਹੱਥ ਜੋੜਕੇ ਨਮਸਕਾਰ ਕਰ ਰਹੀਆਂ ਹਨ; ਫੇਰ ਬੁੱਧ ਦੇਵ ਵਰਗੇ ਸਦਗਤੀ ਨੂੰ ਪ੍ਰਾਪਤ ਲੋਕ ਮੱਥਾ ਟੇਕ ਰਹੇ ਹਨ; ਦੇਵਤੇ, ਦੈਤ ਤੇ ਮਨੁੱਖ ਸਾਰੇ ਨਮਸਕਾਰਾਂ ਵਿਚ ਪੈ ਰਹੇ ਹਨ; ਏਥੋਂ ਤਾਈਂ ਕਿ ਅਗਨੀ, ਬਨਸਪਤੀ, ਸੂਰਜ, ਚੰਦ੍ਰਮਾ, ਤਾਰੇ, ਸਾਰੀ ਕੁਦਰਤ ਉਸ ਕਾਦਰ ਅਗੇ ਨਮਸਕਾਰ ਕਰ ਰਹੀ ਹੈ। ਇਹ ਜੋ ਵਿਦਤ ਸਰੂਪ ਕਵਿ ਜੀ ਆਪਣੇ ਉੱਚੇ ਹੋਏ ਮਨ ਵਿਚ ਇਕ ਅਕਲਕਲਾ ਦੇ ਰੰਗ ਦਾ ਪਰਮਾਤਮਾ ਦਾ ਸਰੂਪ ਦੇਖ ਰਹੇ ਹਨ ਅਰ ਉਸਨੂੰ ਨਮਸਕਾਰ ਕਰ ਰਹੇ ਹਨ ਅਤੇ ਨਮਸਕਾਰ ਕਰਦੇ ਹੋਏ ਅਨੁਭਵ ਕਰ ਰਹੇ ਹਨ ਕਿ ਨਾ ਕੇਵਲ ਮੈਂ ਨਮਸਕਾਰ ਕਰ ਰਿਹਾ ਹਾਂ, ਪਰ ਸਭ ਤੋਂ ਵੱਡੇ ਦੇਵਲੋਕਾਂ ਤੋਂ ਲੈ ਬ੍ਰਿੱਛ ਬੂਟੇ ਤਕ ਸਭ ਉਸ ਮਹਾਂ ਮੂਰਤੀ ਵਾਹਿਗੁਰੂ ਦੇ ਚਰਨਾਂ ਵਿਚ ਨਮਸਕਾਰ ਕਰ ਰਹੇ ਹਨ, ਅਰ ਵਾਹਿਗੁਰੂ ਦੇ 'ਸਤ ਚਿਤ ਆਨੰਦ' ਸਰੂਪ ਦਾ ਪ੍ਰਕਾਸ਼ ਤੇ ਉਸਦੇ ਨਿੱਤ ਨਵੇਂ ਸਰਬ ਬਯਾਪੀ, ਸਰਬ ਦੇ ਪੂਜਯ ਸਰੂਪ ਦਾ ਇਹ ਦਰਸ਼ਨ ਕਰਦੇ ਹੋਏ ਚਾਹੁੰਦੇ ਹਨ ਕਿ ਇਹ ਦਰਸ਼ਨ ਸਦਾ ਮੇਰੇ ਹਿਰਦੇ ਵਿਚ ਪ੍ਰਗਟ ਹੋਇਆ ਰਹੇ; ਇਹ ਕਵੀ ਜੀ ਦੀ ਪੂਜਾ ਹੈ, ਪ੍ਰਸਤਸ਼ ਹੈ, ਅਪਣੇ ਇਸ਼ਟ ਦੇਵ ਦਾ ਸਰੂਪ ਕਥਨ ਤੇ ਉਸਦਾ ਆਰਾਧਨ ਹੈ।

ਸੂਚਨਾ—ਇਸ਼ਟਦੇਵ—ਇਖ਼ਦੇਵ—ਇਸ਼ਟਦੇਵ—, ਤੋਂ ਸਾਡੀ ਮੁਰਾਦ ਹੈ ਅਕਾਲ ਪੁਰਖ, ਪਾਰਬ੍ਰਹਮ ਪਰਮੇਸ਼ੁਰ, ਜਿਸਤੋਂ ਪਰੇ ਤੇ ਉੱਪਰ ਹੋਰ ਕੋਈ ਨਹੀਂ, ਕਿਉਂਕਿ ਸਿੱਖੀ ਵਿਚ ਇਸ਼ਟਦੇਵ ਇਹੋ ਹੈ। ਇਸ਼ਟਗੁਰੂ ਤੋਂ ਮੁਰਾਦ ਹੈ:—ਉਹ ਪ੍ਰਕਾਸ਼ ਸਰੂਪ ਮਹਾਨ ਵਜਕਤੀ ਜੋ ਕਵਿ ਦੇ ਪਿਆਰ ਦਾ ਆਲੰਬ ਹੈ, ਜਿਸਨੂੰ ਵਾਹਿਗੁਰੂ ਵਲੋਂ ਆਇਆ ਪੂਜਯ ਤੇ ਵਾਹਿਗੁਰੂ ਦੇ ਰਸਤੇ ਦਾ ਪੂਰਨ ਗਯਾਨ ਦਾਤਾ ਤੇ ਨਾਮ ਦਾਤਾ ਮੰਨਿਆ ਹੈ, ਅਰ ਜੋ ਹੋਰ ਦੈਵੀ ਵਜਕਤੀਆਂ ਤੋਂ ਚਿੱਤ ਨੂੰ ਵਧੀਕ ਉੱਚਾ ਤੇ ਪਿਆਰਾ ਲਗਦਾ ਹੈ। ਸੋ ਸਿੱਖੀ ਵਿਚ ਦਸ ਗੁਰੂ ਸਾਹਿਬਾਨ ਹਨ। [ਸੰਸ:, ਇਖ਼=ਚਾਹੁਣਾ]।

੪. ਇਸ਼੍ਟ ਗੁਰ—ਸ਼੍ਰੀ ਗੁਰ ਨਾਨਕ ਦੇਵ ਜੀ—ਮੰਗਲ।

ਦੋਹਰਾ—ਸ਼੍ਰੀ ਨਾਨਕ ਪੁਰੁਸ਼ੋਤਮੰ ਪਰਮ, ਪਰਾਵਰ ਨਾਥ।
ਯੁਗਲ ਚਰਨ ਮਮ* ਬੰਦਨਾ ਧਰ ਪਰ ਧਰਿਕਰਿ ਮਾਥ। ੫।

ਪੁਰੁਸ਼ੋਤਮੰ=[ਪੁਰੁਖ=ਆਦਮੀ। ਉੱਤਮ=ਸ੍ਰੇਸ਼ਟ] ਵਿਸ਼ੇਸ਼ ਸਿਫਤ ਵਾਲਾ ਆਦਮੀ, ਉਹਦੇਦਾਰ ਯਾ ਕਾਰਕ। ਪੁਰਸ਼ੋਤਮ (ਪੁਰੁਖੋਤਮ)= ਈਸ਼ਵਰ, ਨਾਰਾਯਣ, ਕ੍ਰਿਸ਼ਨ, ਵਿਸ਼ਨੂੰ ਆਦਿ ਭੀ ਕਹੀਦੇ ਹਨ। ਏਥੇ ਮੁਰਾਦ ਹੈ ਜਗਤ ਵਿਚ ਪ੍ਰਗਟ ਹੋਏ ਉੱਚੇ ਤੇ

*ਪਾਠਾਂਤ੍ਰ ਹੈ—ਮੁਰ।

ਪਦ ਦੇ ਅਰਥ—

ਪ੍ਰਸਿੱਧੀ ਵਾਲੇ ਮਹਾਂ ਪੁਰਖ, ਜੈਸੇ ਅਵਤਾਰ, ਸਿੱਧ, ਬੁੱਧ, ਪੈਗ਼ੰਬਰ, ਵਲੀ, ਸੰਤ, ਗੁਰਮੁਖ ਆਦਿ। ਪੁਰੁਸ਼ੋਤਮ ਉਸ ਨਿਸ਼ਪਾਪ ਪੁਰਖ ਨੂੰ ਕਹਿੰਦੇ ਹਨ ਜੋ ਵੈਰੀ ਮਿੱਤਰ ਸਭ ਤੋਂ ਉਚੇਰਾ ਰਹੇ। ਕਵਿ ਜੀ ਦੀ ਮੁਰਾਦ ਇਸ ਦਿੱਸਦੇ ਜਗਤ ਵਿਚ ਪ੍ਰਗਟ ਹੋਏ ਮਹਾਂ ਪੁਰਖਾਂ ਤੋਂ ਹੈ, ਜੋ ਮਨ ਬਚ ਕਰਮ ਕਰਕੇ ਉੱਚਿਆਂ ਤੋਂ ਉੱਚੇ ਰਹਿਣੇ ਵਾਲੇ ਹੋਏ ਹੋਣ ਯਾ ਹੋਣਗੇ।

ਪਰਮ=ਵੱਡਾ, ਵਡੇਰਾ, ਪਹਿਲਾ, ਮੁਹਰਲਾ, ਮੀਰੀ।

ਪਰਾਵਰ=ਨੇੜੇ ਦੂਰ, ਨੀਚ ਊਚ, ਮੁੱਢਲਾ ਅੰਤਲਾ, ਜਿਸ ਵਿਚ ਸਭ ਕੁਛ ਸ਼ਾਮਲ ਹੋਵੇ, ਸਮਸ਼ਟੀ। ਪਰੰਤੂ ਮੁੰਡਕ ਉਪਨਿਖਦ ਦੇ ਅੱਠਵੇਂ ਸ਼ਲੋਕ ਵਿਚ ਇਹ ਪਦ ਆਯਾ ਹੈ ਤੇ ਉੱਚੇ ਅਰਥ ਹੈ:— ਬ੍ਰਹਮਾਦਿਕ ਉੱਚੇ ਲੋਕ ਜਿਸਦੇ ਅੱਗੇ ਨੀਂਵੇ ਹੋਣ। ਟੀਕਾ ਕਾਰ ਮਾਧਵਾਚਾਰਯ ਨੇ ਇਸ ਲਈ—ਵਿਸ਼ਨੂੰ—ਅਰਥ ਕੀਤਾ ਹੈ ਜੋ ਬ੍ਰਹਮਾਦਿਕਾਂ ਤੋਂ ਉੱਚਾ ਹੈ। ਕਵਿ ਸੰਤੋਖ ਸਿੰਘ ਜੀ ਦੀ ਮੁਰਾਦ ਗੁਰ ਨਾਨਕ ਦੇਵ ਜੀ ਨੂੰ 'ਪਰਾਵਰ ਨਾਥ' ਕਹਿਣ ਤੋਂ ਇਹ ਜਾਪਦੀ ਹੈ ਕਿ ਅਦ੍ਰਿਸ਼ਜ ਸੰਸਾਰ ਵਿਚ ਜੋ ਉੱਚੇ ਤੋਂ ਉੱਚੇ ਲੋਕ: ਬ੍ਰਹਮਾ, ਵਿਸ਼ਨੂੰ ਆਦਿ ਹਨ, ਗੁਰ ਨਾਨਕ ਦੇਵ ਜੀ ਉਨ੍ਹਾਂ ਦੇ ਭੀ (ਨਾਥ=) ਸੁਆਮੀ ਹਨ।

ਨਾਥ=ਮਾਲਿਕ, ਸੁਆਮੀ। ਯੁਗਲ=ਦੋ, ਦੋਵੇਂ।

ਚਰਨ=ਚਰਨਾਂ ਪਰ। ਮਮ=ਮੇਰੀ। ਵੰਦਨਾਂ=ਨਮਸਕਾਰ, ਮੱਥਾ ਟੇਕਣਾ, ਸਿਜਦਾ। ਧਰ=ਧਰਤੀ।

ਧਰਿ=ਧਰਕੇ, ਰੱਖਕੇ, ਅਥਵਾ—ਕਰ+ਧਰ=ਹੱਥ ਧਰਕੇ, ਮੁਰਾਦ ਹੈ ਮੱਥਾ ਤੇ ਦੋਵੇਂ ਹੱਥ ਧਰਤੀ ਤੇ ਧਰਕੇ—ਅਸ਼ਟਾਂਗ—ਪ੍ਰਣਾਮ ਹੈ।

ਅਰਥ—(ਹੇ) ਸ੍ਰੀ (ਗੁਰੂ) ਨਾਨਕ (ਦੇਵ ਜੀ)! (ਆਪ ਜੋ ਜਗਤ ਦੇ) ਉੱਤਮ ਪੁਰਖਾਂ ਤੋਂ ਪਰਮ ਹੋ, (ਅਰ ਅਦ੍ਰਿਸ਼ਜ) ਪਰਾਵਰਾਂ ਦੇ (ਭੀ) ਨਾਥ ਹੋ (ਆਪਦੇ) ਦੋਹਾਂ ਚਰਨਾਂ ਪੁਰ ਧਰਤੀ ਉਤੇ ਮੱਥਾ ਧਰਕੇ ਮੇਰੀ ਨਮਸਕਾਰ ਹੋਵੇ।

ਭਾਵ—ਦ੍ਰਿਸ਼ਜ ਤੇ ਅਦ੍ਰਿਸ਼ਜ ਅਰਥਾਤ ਦਿੱਸਣ ਵਾਲੀ ਤੇ ਨਾ ਦਿੱਸਣ ਵਾਲੀ ਦੋਹਾਂ ਪ੍ਰਕਾਰਾਂ ਦੀ ਸ੍ਰਿਸ਼ਟੀ ਵਿੱਚ ਜੋ ਉੱਚੀਆਂ ਤੋਂ ਉੱਚੀਆਂ ਵਜਕਤੀਆਂ ਹਨ ਉਨ੍ਹਾਂ ਸਭਨਾਂ ਦੇ ਪੂਜਯ ਤੇ ਸੁਆਮੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਲਖਕੇ ਕਵਿ ਜੀ ਉਨ੍ਹਾਂ ਦੇ ਚਰਨਾ ਕਵਲਾਂ ਪਰ ਨਮਸਕਾਰ ਕਰਦੇ ਹਨ।

ਪੁਰਖ ਤੋਂ ਮੁਰਾਦ ਜਗਤ ਵਿਚ ਪ੍ਰਗਟੇ ਚੰਗੇ ਪੁਰਖਾਂ ਤੋਂ ਹੈ, ਉਨ੍ਹਾਂ ਵਿਚੋਂ ਉੱਤਮ ਓਹ ਹਨ ਜੋ ਅਵਤਾਰ, ਰਿਸ਼ੀ, ਭਗਤ ਆਦਿ ਕਹਿਲਾਏ, ਜੈਸੇ ਰਾਮ ਕ੍ਰਿਸ਼ਨ ਆਦਿ ਅਵਤਾਰ, ਕਬੀਰ ਆਦਿ ਭਗਤ, ਹੋਰ ਈਸਾ ਮੁਹੰਮਦ ਆਦਿ ਪੈਗ਼ੰਬਰ,

ਬੁੱਧ, ਜੀਨਾ ਆਦਿਕ ਮਹਾਂਪੁਰਖ, ਇਸ ਪ੍ਰਕਾਰ ਦੇ ਪੁਰਖੋਤਮਾਂ ਤੋਂ ਬੀ ਪਰਮ (ਵਡੇ, ਮੀਰੀ) ਸ਼੍ਰੀ ਗੁਰੂ ਨਾਨਕ ਦੇਵ ਜੀ ਹਨ। ਸ੍ਰੇਸ਼ਟ ਤੇ ਉੱਚੇ ਤੋਂ ਛੁੱਟ, 'ਪਰਮ' ਵੱਡੇ ਪੁਰਖ ਤੇ ਅਧਿਕ ਨੂੰ ਬੀ ਕਹਿੰਦੇ ਹਨ, ਜੋ ਗੁਣਾਂ ਆਦਿ ਕਰਕੇ ਅਧਿਕ ਹੋਵੇ। 'ਪਰਮ' ਪਹਿਲੇ, ਮੁਹਰਲੇ, ਆਦਿ ਨੂੰ ਬੀ ਕਹਿੰਦੇ ਹਨ ਜੋ ਸਮੇਂ ਵਿਚ ਸਨਾਤਨ ਹੋਵੇ; ਅਤੇ ਪਰਮ-ਮੀਰੀ-ਜੋ ਸਭ ਤੋਂ ਪਦ ਵਿਚ, ਦਰਜੇ ਵਿਚ, ਅੱਗੇ ਹੋਵੇ-ਨੂੰ ਬੀ ਕਹਿੰਦੇ ਹਨ। ਕਵਿ ਜੀ ਦੇ ਪ੍ਰੇਮੀ ਮਨ ਵਿਚ ਇਹ ਸਾਰੇ ਭਾਵ ਸਤਿਗੁਰ ਲਈ ਲਹਿਰ ਰਹੇ ਸਨ, ਜਿਸ ਕਰਕੇ ਉਨ੍ਹਾਂ ਨੇ ਇਹ ਪਦ ਵਰਤਿਆ ਹੈ।

ਜਗਤ ਵਿਚ ਪ੍ਰਗਟ ਹੋਏ ਮਹਾਂ ਪੁਰਖਾਂ ਨੂੰ ਸਭਨਾਂ ਤੋਂ ਉੱਚਾ ਕਹਿਕੇ ਆਪ ਉਨ੍ਹਾਂ ਨੂੰ-ਪਰਾਵਰ-ਆਖਦੇ ਹਨ। ਅਰਥਾਤ ਅਦ੍ਰਿਸ਼ਜ ਜਗਤ ਦੇ ਵਡੇ ਜੈਸੇ ਕਿ ਬ੍ਰਹਮਾਂ ਜੀ ਆਦਿਕ ਮੰਨੇ ਹਨ। ਏਹ ਬ੍ਰਹਮਾਦਿਕ ਜਿਨ੍ਹਾਂ ਅੱਗੇ-ਅਵਰ-ਅਰਥਾਤ ਨੀਵੇਂ ਹਨ, ਓਹ ਪਰਾਵਰ ਕਹੀਦਾ ਹੈ, ਜੈਸੇ ਮਾਧਵ ਨੇ ਵਿਸ਼ਨੂੰ ਜੀ ਮੰਨੇ ਹਨ। ਕਵਿ ਜੀ ਹੁਣ ਉਨ੍ਹਾਂ ਬ੍ਰਹਮਾਦਿਕਾਂ ਤੋਂ ਜੋ ਉੱਚੇ ਹਨ ਉਨ੍ਹਾਂ ਦੇ ਬੀ ਨਾਥ ਸ਼੍ਰੀ ਗੁਰੂ ਜੀ ਨੂੰ ਦੱਸਦੇ ਹਨ, ਗੋਯਾ ਦ੍ਰਿਸ਼ਜ ਅਦ੍ਰਿਸ਼ਜ ਜਗਤ ਦੇ ਮਹਾਨ ਮਹਾਨ ਉੱਚਿਆਂ ਤੋਂ ਬੀ ਉੱਚੇ ਸ਼੍ਰੀ ਗੁਰੂ ਜੀ ਹਨ।

ਸ੍ਵੈਯਾ-ਬਰ ਚਾਰ ਪਦਾਰਥ ਦਾ ਬਰ ਚਾਰ ਬਿਚਾਰ ਕੋ ਮੂਰ ਉਦਾਰਸੁਹਾਵੈਂ।
ਉਪਕਾਰਿ ਸਖਾ ਸੁਖਕਾਰ ਸਦਾ ਤਮ ਪਾਰ ਕਰੈਂ ਉਨ ਮੋਂ* ਨ ਸਮਜਾਵੈਂ।
ਅਘਜਾਲਨਿ ਤੇ ਜਮਜਾਲਿਨਿ ਤੇ ਕਲਿਕਾਲਨ ਤੇ ਤਤਕਾਲ ਛੁਟਾਵੈਂ।
ਅਰਬਿੰਦ ਬਿਖੇ ਗੁਨ ਏ ਸਭਿ ਹੋਹਿੰ ਤਬੈ ਉਪਮਾ ਪਗ ਸ਼੍ਰੀ ਗੁਰ ਪਾਵੈ ॥੬॥

ਬਰ=ਵਰ, ਸ਼ੇ੍ਰਸ਼ਟ, (ਅ) ਮੰਗਣ ਵਾਲੇ, ਯਾਚਕ†।
ਚਾਰ ਪਦਾਰਥ=ਚਾਰ ਅਦਾਰਥ:-ਧਰਮ, ਅਰਥ, ਕਾਮ, ਮੋਖ।
ਦਾ=ਦੇਣ ਵਾਲੇ, ਦਾਤੇ।
ਬਰ=ਵਰ, ਮੂੰਹ ਮੰਗੀ ਮੁਰਾਦ। ਅਰਥਾਤ ਚਾਰ ਪਦਾਰਥਾਂ ਦੇ ਯਾਚਕਾਂ ਨੂੰ ਚਾਰੇ ਪ੍ਰਕਾਰ ਦੇ ਵਰਾਂ ਦੇ ਦਾਤਾ ਹਨ।(ਅ) ਸ੍ਰੇਸ਼ਟ ਚਾਰ ਪਦਾਰਥਾਂ ਦਾ ਸੁੰਦਰ ਵਰ ਦੇਣ ਵਾਲੇ ਹਨ। (ਏ) 'ਵਰ' ਦਾ ਅਰਥ ਮੁਕਤਿ ਤੇ ਮੁਕਤੀ ਤੋਂ ਚਾਰੋਂ ਕਿਸਮ ਦੀ ਮੁਕਤੀ ਦਾ ਅਰਥ ਬੀ ਲਾਉਂਦੇ ਹਨ।
ਬਿਚਾਰ=ਵਿਚਾਰ, ਗਯਾਨ। ਮੂਰ=ਮੂਲ, ਮੁੱਢ।
ਉਦਾਰ=ਉਦਾਰਤਾ ਵਾਲੇ, ਸਖੀ, ਦਾਤੇ। ਸੁਹਾਵੈਂ=ਸੁਹਣੇ ਲੱਗ ਰਹੇ ਹਨ।
ਉਪਕਾਰ ਸਖਾ=ਸਖਾ ਵਾਂਙੂ ਉਪਕਾਰੀ। ਸੱਜਣ ਯਾ ਮਿੱਤ੍ਰ ਵਾਂਙੂ ਅਪਣਾ

*ਪਾਠਾਂਤ੍ਰ 'ਮੋ' ਦੀ ਥਾਂ 'ਜਾਂ' ਬੀ ਹੈ। †ਵਰ ਪਦ ਦੇ ਹੋਰ ਅਰਥ ਏਹ ਹਨ:-ਸੁਹਣਾ, ਉੱਤਮ, ਵੱਡਾ, ਵਰ (ਬਰਕਤ), ਪਤੀ, ਲਾੜਾ, ਜਵਾਈ, ਚੁਣਨਾ, ਯਾਚਨਾ ਕਰਨੀ, ਦਿੱਡਾ, ਚਿੜੀ, ਗੁੱਗਲ, ਕੇਸਰ। [ਇਸਦਾ ਧਾਤੂ ਹੈ ਵ੍ਰੀ=ਚੁਣਨਾ]

ਪਦਾਂ ਦੇ ਅਰਥ।

ਸੁਖ ਨਾ ਵਿਚਾਰ ਕੇ ਦੂਸਰੇ ਦਾ ਭਲਾ ਕਰਨ ਵਾਲੇ।

ਜੇ 'ਉਪਕਾਰਿ' ਦੇ 'ਰ' ਨੂੰ ਸਿਹਾਰੀ ਨਾ ਹੋਵੇ ਤਾਂ 'ਉਪਕਾਰ ਦੇ ਮਿੱਤ੍ਰ' ਅਰਥ ਹੋਊ, ਭਾਵ ਉਪਕਾਰ ਕਰਨ ਹਾਰੇ, ਜਿਵੇਂ ਕਹੀਦਾ ਹੈ 'ਨੇਕੀ ਦਾ ਯਾਰ।'

ਸੁਖਕਾਰ=ਸੁਖ ਦੇਣ ਵਾਲੇ, ਸੁਖ ਕਰਨ ਵਾਲੇ, ਦੁਖ ਹਰਨ ਵਾਲੇ। ਤਮ=ਹਨੇਰਾ। ਭਾਵ ਹੈ ਅਵਿਦ੍ਯਾ, ਅਗ੍ਯਾਨ ਤੋਂ, ਜੋ ਮਨੁੱਖ ਦੇ ਮਨ ਤੇ ਹਨੇਰੇ ਵਾਂਙੂ ਪਿਆ ਹੈ। ਜਿਵੇਂ ਹਨੇਰੇ ਤੋਂ ਪਾਰ ਬਾਂਹ ਫੜਕੇ ਕਰੀਦਾ ਹੈ ਤਿਵੇਂ ਨਿਸ ਸਹਾਯਤਾ ਨਾਲ ਅਗ੍ਯਾਨ ਤੋਂ ਪਾਰ ਕਰਦੇ ਹਨ। (ਅ) ਮੁਹਾਵਰਾ ਹੈ, ਪਾਰ ਕਰਨਾ=ਦੂਰ ਕਰਨਾ। ਉਰ=ਦਿਲ। ਦਿਲ ਵਿਚ ਵਸ ਜਾਂਦੇ ਤੋਂ ਮੁਰਾਦ ਹੈ ਡਾਢੇ ਹੀ ਪ੍ਯਾਰੇ ਲਗਦੇ ਹਨ, ਜਨੋਂ ਮਿਲੇ ਬਸ ਅੰਦਰ ਬਸ ਗਏ, ਫੇਰ ਚਿੱਤੋਂ ਤੇ ਚੇਤਿਓਂ ਵਿਸਰਦੇ ਨਹੀਂ।

ਅਘ=ਪਾਪ। ਜਾਲਨਿ=ਸਮੂਹ। ਜਮ=ਯਮ, ਮੌਤ ਦਾ ਦੇਵਤਾ। ਜਾਲਿਨਿ=ਜਾਲ, ਫਾਹੀ। ਕਲਿ=ਕਲਜੁਗ। ਕਾਲਨ=ਕਲੇਸ਼,ਅਪਦਾ।

ਅਰਥ—(ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਣਾਰਬਿੰਦ) ਚਾਰ (ਪਦਾਰਥਾਂ) ਦੇ ਯਾਚਕਾਂ ਨੂੰ ਚਾਰੋਂ ਪਦਾਰਥਾਂ ਦੇ ਸ੍ਰੇਸ਼ਟ ਦਾਤਾ ਹਨ, ਵਿਚਾਰ ਦਾ ਮੂਲ ਹਨ (ਅਤੇ 'ਵਿਚਾਰ=ਗ੍ਯਾਨ' ਦੇ ਦਾਨ ਕਰਨ ਦੀ ਥੀ) ਉਦਾਰਤਾ ਨਾਲ ਸੁਹਾ ਰਹੇ ਹਨ। ਸੱਜਣਾਂ (ਵਾਂਙੂ ਸਦਾ) ਉਪਕਾਰੀ (ਸਹਾਈ) ਹਨ, (ਅਤੇ) ਸਦਾ ਸੁਖ ਦੇ ਦੇਣ ਵਾਲੇ ਹਨ, ਹਿਰਦੇ ਵਿਚ ਵੱਸ ਜਾਂਦੇ ਹਨ (ਅਤੇ ਅਗ੍ਯਾਨ ਰੂਪੀ) ਅੰਧੇਰੇ ਤੋਂ ਪਾਰ ਕਰ ਦਿੰਦੇ ਹਨ। ਸਾਰੇ ਪਾਪਾਂ ਤੋਂ, ਕਲਜੁਗ ਦੇ ਕਲੇਸ਼ਾਂ ਤੋਂ, ਜਮਾਂ ਦੀ ਫਾਹੀ ਤੋਂ ਝੱਟ ਪਟ ਛੁਡਾ ਦਿੰਦੇ ਹਨ। ਏਹ (ਉੱਪਰ ਕਹੇ) ਸਾਰੇ ਗੁਣ ਜੇ ਕਵਲ ਫੁੱਲ ਵਿਚ ਹੋਣ ਤਾਂ ਸਤਿਗੁਰਾਂ ਦੇ ਚਰਨਾਂ ਦੀ ਉਪਮਾ ਪਾ ਸਕੇ।

ਭਾਵ—ਇਸ ਸ੍ਰੈਯੇ ਵਿਚ 'ਉਰ ਮੋਂ ਬਸ ਜਾਵੈਂ' ਇਕ ਕੁੰਜੀ ਵਤ ਵਾਕ ਹੈ। ਜੋ ਉੱਤਮ ਜਗਜਾਸੂ ਅਪਣੇ ਇਸ਼ਟ ਦੇਵ—ਸ਼੍ਰੀ ਗੁਰੂ—ਜੀ ਦੇ ਚਰਨਾਂ ਨੂੰ ਹਿਰਦੇ ਵਿਚ ਵਸਾਉਂਦੇ ਹਨ, ਓਹ ਸਾਰੇ ਸੁਖਾਂ ਨੂੰ ਪਹੁੰਚਦੇ ਹਨ। [ਚਰਨਾਂ ਦਾ ਹਿਰਦੇ ਵਿਚ ਟਿਕਣਾ ਸਿਮਰਨ ਹੈ ਗੁਰੂ ਜੀ ਦਾ ਤੇ ਸਹਿਜ ਧ੍ਯਾਨ ਹੈ]। ਸਿਮਰਨ ਟੁਰਿਆ ਰਿਹਾ 'ਲਿਵ' ਬਣ ਜਾਂਦਾ ਹੈ। ਜੇ ਜਗਜਾਸੂ ਲਿਵ ਵਲ ਟੁਰੀ ਜਾਏ ਅਰਥਾਤ ਸਿਧੀਆਂ ਰਿਧੀਆਂ ਤੋਂ ਪਰੇ ਰਹਿਕੇ ਕੇਵਲ ਮੋਖ ਦੀ ਇੱਛਾ ਰੱਖਕੇ ਸਾਈਂ ਦੇ ਪ੍ਯਾਰ ਵਿਚ ਟੁਰੀ ਚੱਲੇ ਤਾਂ ਲਿਵਲੀਨਤਾ ਅਰਥਾਤ ਪਰਮ ਪਦ ਦੀ ਪ੍ਰਾਪਤੀ ਹੁੰਦੀ ਹੈ। ਸੁਖ, ਜਿਨ੍ਹਾਂ ਦੀ ਸਰੀਰ ਹੁੰਦਿਆਂ ਸਰੀਰ ਨੂੰ ਲੋੜ ਹੁੰਦੀ ਹੈ, ਓਹ ਫੇਰ ਸੁਤੇ ਸਿੱਧ ਪ੍ਰਾਪਤ ਹੁੰਦੇ ਹਨ। ਐਸੇ ਸੁੱਖਾਂ ਦੀ ਫਲ ਪ੍ਰਾਪਤੀ—ਜੋ ਮਾਨੋਂ ਸਤਿਗੁਰ ਜੀ ਦੇ, ਹਿਰਦੇ ਵਿਚ ਵਸ ਜਾਣ ਵਾਲੇ, ਚਰਨਾਂ ਦੀ ਤਾਸੀਰ ਹੈ—ਐਉਂ

ਵਰਣਨ ਕਰਦੇ ਹਨ ਜਿਵੇਂ ਆਪ ਪਰਤਾਕੇ ਡਿੱਠਾ ਹੈਨੇ।

੧. ਚਰਨ ਚਾਰ ਪਦਾਰਥਾਂ: ਧਰਮ, ਅਰਥ, ਕਾਮ, ਮੋਖ ਦੇ ਦਾਤਾ ਹਨ, ਇਸ ਕਰਕੇ ਆਪ ਉਨ੍ਹਾਂ ਨੂੰ ਉਦਾਰ ਉਪਕਾਰ ਸੱਜਣ ਤੇ ਸੁਖਦਾਈ ਆਦਿ ਵਿਸ਼ੇਸ਼ਣਾ ਨਾਲ ਯਾਦ ਕਰਦੇ ਹਨ।

੨. ਵਿਚਾਰ ਦਾ ਮੂਲ—ਗਯਾਨ ਦੇ ਦਾਤਾ--ਇਸ ਕਰਕੇ ਆਪ ਉਨ੍ਹਾਂ ਨੂੰ ਅਗਯਾਨ ਰੂਪ ਹਨੇਰੇ ਦੇ ਦੂਰ ਕਰਨ ਵਾਲੇ ਦੱਸਦੇ ਹਨ।

੩. ਸਹਿਜ ਧਯਾਨ ਯਾ ਲਿਵ ਦੇ ਵਿਘਨਕਾਰੀ ਸਾਮਾਨਾਂ ਦਾ ਨਾਸ਼ ਕਰਨਾ ਬੀ ਇਨ੍ਹਾਂ ਦਾ ਹੀ ਧਰਮ ਦੱਸਦੇ ਹਨ, ਇਸ ਕਰਕੇ ਕਹਿੰਦੇ ਹਨ, ਕਲੇਸ਼ਾਂ ਤੋਂ, ਸਾਰੇ ਗਿਰਾਉ ਵਾਲੇ ਕਰਮਾਂ --ਪਾਪਾਂ—ਤੋਂ ਛੁਡਾ ਲੈਂਦੇ ਹਨ, ਇਸ ਤੋਂ ਵੱਧ ਜੋ ਬੀ ਮੋਖ ਦੀ ਇੱਛਾ ਵਾਲਿਆਂ ਦੇ ਰਸਤੇ ਵਿਚ ਯਮ ਨੇ ਜਾਲ ਵਿਛਾ ਰਖੇ ਹਨ, ਜੋ ਅਚੇਤ ਹੀ ਲਿਵ ਦੇ ਰਸਤੇ ਤੋਂ ਉਟਕਾ ਲੈਂਦੇ ਹਨ, ਇਨ੍ਹਾਂ ਸਾਰੇ ਵਿਘਨਾਂ ਤੋਂ 'ਰਿਦੇ ਬਸ ਜਾਣ ਵਾਲੇ' ਚਰਣ ਰੱਖ ਲੈਂਦੇ ਹਨ। ਸਤਿਗੁਰਾਂ ਜੀ ਦੇ ਚਰਣਾ ਦੀ ਇਹ ਤਾਸੀਰ ਕਿਉਂ ਹੈ ? ਇਸ ਲਈ ਕਿ ਉਹ ਸਤਿਗੁਰ ਦੇ ਹਨ, ਸਤਿਗੁਰ ਜੀ 'ਪੁਰੁਸ਼ੋਤਮ' ਤੇ 'ਪਰਮ ਪਰਾਵਰ ਨਾਥ' ਹਨ, ਉਨ੍ਹਾਂ ਦੇ ਅਪਣੇ ਸਰੂਪ ਦੇ ਗੁਣ ਉਨ੍ਹਾਂ ਦੇ ਚਰਨਾਂ ਦੇ ਧਿਆਨੀਆਂ, ਅਰਥਾਤ ਉਪਾਸਕਾਂ ਨੂੰ ਪ੍ਰਾਪਤ ਹੋਣੇ ਹੋਏ। ਜਿਸ ਦਾ ਧਿਆਨ ਧਰੇ ਉਸ ਦੇ ਗੁਣਾਂ ਦਾ ਆਵੇਸ਼ ਹੁੰਦਾ ਹੈ। ਜਿਵੇਂ ਅੱਗ ਦੇ ਨਿਕਟ-ਵਰਤੀ ਨਿੱਘ ਨਾਲ ਸਫਲ ਹੁੰਦੇ ਹਨ, ਪ੍ਰਕਾਸ਼ ਦੇ ਧਯਾਨੀ ਚਾਨਣੇ ਤੋਂ ਕ੍ਰਿਤਾਰਥ ਹੁੰਦੇ ਹਨ, ਤਿਵੇਂ ਸਰਬ ਸੁਖਦਾਈ ਪੂਰਨ ਗਿਆਨ ਸਰੂਪ ਸਤਿਗੁਰ ਦੇ ਚਰਨਾਂ ਦੇ ਧਯਾਨ ਤੋਂ, ਸਿਮਰਨ ਤੋਂ, ਸਰਬ ਸੁਖ ਮਿਲਦੇ ਹਨ।

੫. ਇਸ਼੍ਟ ਗੁਰੂ—ਸ਼੍ਰੀ ਗੁਰੂ ਅੰਗਦ ਦੇਵ ਜੀ—ਮੰਗਲ।

ਦੋਹਰਾ—ਸ਼੍ਰੀ ਅੰਗਦ ਕੰਦਨ ਬਿਘਨ ਬਦਨ ਸੁ ਮੰਗਲ ਸਾਲ।
ਪਰਨ ਸ਼ਰਨ ਕਰ ਚਰਨ ਕੋ ਨਮਸਕਾਰ ਧਰਿ ਭਾਲ ॥ ੭ ॥

ਪਦਾਂ ਦੇ ਅਰਥ—

ਸ਼੍ਰੀ=ਦੇਖੋ ਪੰਨਾ ੨੭ ਦੇ ਪਦ ਅਰਥ ਦਾ ਆਦ।

ਕੰਦਨ=ਨਾਸ਼ ਕਰਨ ਵਾਲੇ। [ਸੰਸ:*, ਕਦਨ=ਨਾਸ਼, ਧ੍ਵੰਸ। ਫਾਰਸੀ, ਕੰਦਨ=ਜੜੋਂ ਪੁੱਟ ਦੇਣਾ]।

ਬਿਘਨ=ਰੋਕ, ਮੁਸ਼ਕਲ, ਕਠਨਾਈ, [ਸੰਸ:, ਵਿਘਨ]

ਬਦਨ=ਮੂੰਹ। ਮੁਖੜਾ। ਮੁਖਾਰਬਿੰਦ। ਮੰਗਲ=ਖੁਸ਼ੀਆਂ, ਉਤਸਾਹ।

ਸਾਲ=ਘਰ। ਮੰਗਲ ਸਾਲ ਦਾ ਮਤਲਬ ਹੈ ਜਿੱਥੇ ਮੰਗਲ ਦਾ ਨਿਵਾਸ ਹੋਵੇ। [ਸੰਸ:, ਸ਼ਾਲਾ=ਘਰ]।

ਪਰਨ=ਆਸਰਾ, ਓਟ। [ਪੰ:, ਪਰਨਾ=ਆਸਰਾ। ਸੰ:, ਪ੍ਰਣਯ=ਭਰੋਸਾ, ਪੱਖ, ਮਿੱਤ੍ਰਤਾ]।

ਸ਼ਰਨ=ਓਟ। (ਦੇਖੋ 'ਸ਼੍ਰੀ ਗੁਰੂ ਅਮਰ ਮੰਗਲ' ਪੰਨਾ ੨੭ ਦੋਹਿਰਾ ਦੇ

*ਅਗੋਂ ਤੋਂ ਅਸੀਂ, ਸੰਸਕ੍ਰਿਤ ਨੂੰ-ਸੰਸ:, ਫ਼ਾਰਸੀ ਨੂੰ-ਫ਼ਾ:, ਹਿੰਦੀ ਨੂੰ-ਹਿੰ:, ਪੰਜਾਬੀ ਨੂੰ-ਪੰ:, ਸੰਖੇਪ ਕਰਕੇ ਲਿਖਾਂਗੇ।

ਪਦਾਰਥਾਂ ਵਿਚੋਂ ਤੀਜੇ ਤਦ ਦਾ ਅਰਥ)। ਧਰਿ=ਧਰਿਕੇ। ਭਾਲ=ਮੱਥਾ। ਤੁਕ ਦਾ ਅਰਥ ਐਉਂ ਲਗਦਾ ਹੈ:—ਸ਼ਰਨ (ਦਾ) ਪਰਨ ਕਰ, ਧਰਿ ਭਾਲਿ, ਨਮਸਕਾਰ (ਕਰਦਾ ਹਾਂ) ਚਰਨ ਕੋ।

ਅਰਥ—ਸ਼੍ਰੀ (ਗੁਰੂ) ਅੰਗਦ (ਦੇਵ ਜੀ) ਵਿਘਨਾਂ ਦੇ ਨਾਸ਼ ਕਰਨ ਵਾਲੇ (ਹਨ, ਅਤੇ ਉਨ੍ਹਾਂ ਦਾ) ਮੁਖਾਰਬਿੰਦ ਮੰਗਲਾਂ ਦਾ ਘਰ ਹੈ, (ਉਨ੍ਹਾਂ ਦੀ) ਸ਼ਰਣ ਦਾ ਆਸਰਾ ਲੈਕੇ, (ਧਰਤੀ ਉਤੇ) ਮੱਥਾ ਧਰਕੇ, ਚਰਨਾਂ ਨੂੰ ਨਮਸਕਾਰ ਕਰਦਾ ਹਾਂ।

ਭਾਵ—ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਦਰਸ਼ਨ ਨੂੰ ਲੋਕੀ ਇਸ ਤਰ੍ਹਾਂ ਪ੍ਰੇਮ ਨਾਲ ਲੋਚਿਆ ਕਰਦੇ ਸਨ, ਕਿ ਅੰਮ੍ਰਿਤ ਵੇਲੇ ਤੋਂ ਹੀ ਰਸਤੇ ਵਿਚ ਪੰਗਤਾਂ ਲਾਕੇ ਬੈਠ ਜਾਇਆ ਕਰਦੇ ਸਨ। ਕਾਮਨਾਂ ਵਾਲੇ ਕਾਮਨਾ ਪੂਰਨ ਹੋਣ ਦੀ ਲਾਲਸਾ ਵਿਚ, ਮੁਸ਼ਕਲਾਂ ਵਿਚ ਫਸੇ ਲੋਕ ਅਪਣੇ ਵਿਘਨਾਂ ਤੇ ਕਠਨਾਈਆਂ ਦੇ ਨਾਸ਼ ਲਈ, ਤੇ ਰੋਗੀ ਅਪਣੇ ਦੁੱਖਾਂ ਦੀ ਨਵਿਰਤੀ ਲਈ। ਉਨ੍ਹਾਂ ਦੇ ਦਰਸ਼ਨ ਨਾਲ ਦਰਸ਼ਨ ਕਰਨ ਵਾਲਿਆਂ ਨੂੰ ਮਨੋਕਾਮਨਾ ਪ੍ਰਾਪਤ ਹੁੰਦੀ ਸੀ, ਤੇ ਜੋ ਕੁਛ ਕਿਸੇ ਨੂੰ ਮੁਖਾਰਬਿੰਦ ਤੋਂ ਉਚਾਰ ਦੇਂਦੇ ਸਨ ਉਹ ਤਤਕਾਲ ਸਫਲ ਹੋ ਜਾਂਦਾ ਸੀ। ਉਨ੍ਹਾਂ ਦੇ ਇਸ ਬਿਰਦ ਅਰ ਇਸ ਪ੍ਰਸਿੱਧੀ ਵਲ ਕਵਿ ਜੀ ਦਾ ਇਸ਼ਾਰਾ ਇਨ੍ਹਾਂ ਅਖਰਾਂ ਵਿਚ ਹੈ। ਉਨ੍ਹਾਂ ਦੇ ਇਸ ਵੇਲੇ ਦੇ ਦਰਸ਼ਨ ਤੇ ਜਿਸ ਤੇ ਦ੍ਰਿਸ਼ਟੀ ਪੈ ਜਾਏ ਉਸ ਨੂੰ ਸੁਖ ਪ੍ਰਾਪਤੀ ਤੇ ਦੁਖ ਨਾਸ਼ ਵਾਲੀ ਵਿਥਨਾ ਬਾਬਤ ਭੱਟਾਂ ਨੇ ਬੀ ਸਵਈਆਂ ਵਿਚ ਆਖਿਆ ਹੈ:—

ਜਾਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ
ਤਿਮਰ ਅਗ੍ਯਾਨ ਜਾਹਿ ਦਰਸ ਦੁਆਰ॥
ਪੁਨਾ—ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ॥

ਉਨ੍ਹਾਂ ਦੇ ਇਸ ਗੁਣ ਦਾ ਵੀਚਾਰ ਕਰਕੇ ਕਵਿ ਜੀ ਉਨ੍ਹਾਂ ਦੀ ਸ਼ਰਨ ਦਾ ਆਸਰਾ ਲੈਂਦੇ ਹਨ ਤੇ ਧਰਤੀ ਤੇ ਮਸਤਕ ਟੇਕ ਕੇ ਨਮਸਕਾਰ ਕਰਦੇ ਹਨ, ਵਿਚ ਸੰਭਾਵਨਾ ਇਹ ਹੈ ਕਿ ਮੈਂ ਜੋ ਇਹ ਗ੍ਰੰਥ ਲਿਖਣ ਲੱਗਾ ਹਾਂ ਮੇਰੇ ਬੀ ਵਿਘਨ ਨਾਸ਼ ਹੋਣ ਅਰ ਮੰਗਲਾਂ ਨਾਲ ਕਾਰਜ ਸਿਰੇ ਚੜ੍ਹ ਜਾਵੇ।

ਸ੍ਵੈਯਾ—ਪਾਸੁ ਪਰਾਗ ਸੀ ਸੋਹਤਿ ਸੁੰਦਰ, ਗੀਧਿ ਸੀ ਕੀਰਤਿ ਮੱਧ ਬਸਾਨਾ।
ਕੋਮਲਤਾ ਕੋਮਲਤਾ ਇਕ ਸੀ,ਨਿਰਲੇਪਤਾ ਸੀ ਨਿਤਲੇਪ ਸਮਾਨਾ।
ਜੋ ਭਵ ਭੂਰ ਭਰਾ ਸਰਸੀ ਤਿਸਤੇ ਨਿਤ ਊਰਧ ਸੋ ਬਿਗਸਾਨਾ।
ਹੈਂ ਅਰਬਿੰਦ ਸੋ ਅੰਗਦ ਕੇ ਪਗ, ਮੋਖਦ ਏਕ ਬਿਸ਼ੇਖਤਾ ਜਾਨਾ॥੯॥

ਪਾਸ=ਧੂੜੀ [ਸੰਸ:, ਪਾਂਸ਼ੁ=ਰੇਤ ਦਾ ਕਿਣਕਾ, ਧੂੜੀ। ਹਿੰ:, ਪਾਂਸੁ। ਪੰ:, ਪਾਹ] ਪਾਂਸ਼ੁ ਨੂੰ ਪਾਸ ਸਮਝਕੇ ਇਸਦਾ—ਕੋਲ—ਅਰਥ ਕਰਨਾ ਅਸ਼ੁਧ ਹੈ, ਪ੍ਰਮਾਣ ਲਈ ਦੇਖੋ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਅਧਜਾਯ ੪੦, ਮੰਗਲ—ਦੋਹਰਾ—ਪਦ ਪੰਕਜ ਕੀ ਪਾਸ ਬਰ ਪਰਮ ਮਨੋਗ ਪਰਾਗ।

ਪਰਾਗ=ਫੁੱਲ ਜਦ ਖਿੜਦੇ ਹਨ ਤਦ ਉਨ੍ਹਾਂ ਵਿਚ ਨਰ ਤੇ ਮਦੀਨ ਤੁਰੀਆਂ ਹੁੰਦੀਆਂ ਹਨ, ਨਰ ਤੁਰੀਆਂ ਦੇ ਮੂੰਹ ਤੇ ਇਕ ਧੂੜਾ ਹੁੰਦਾ ਹੈ, ਜਿਸ ਦਾ ਰੰਗ ਅਕਸਰ ਪੀਲਾ ਜਿਹਾ ਹੁੰਦਾ ਹੈ, ਇਸ ਨੂੰ ਪਰਾਗ ਕਹਿੰਦੇ ਹਨ। ਫੁੱਲ ਵਿਚ ਇਹ ਸਭ ਤੋਂ ਉੱਚੀ ਸ਼ੈ ਹੈ ਤੇ ਸੁਹਣੀ ਲਗਦੀ ਹੈ, ਇਸ ਦੀ ਸੁਨੱਖ ਦੇ ਅੰਗ ਨੂੰ ਕਵਿ ਜੀ ਨੇ ਲਿਆ ਹੈ।

ਸੀ=ਵਰਗੀ। ਸੋਹਤਿ=ਸੁਹਣੀ ਲਗ ਰਹੀ ਹੈ, ਸ਼ੋਭਾ ਦੇ ਰਹੀ ਹੈ।

'ਸੁੰਦਰ' ਪਦ ਪਾਂਸ਼ੁ–ਦਾ ਵਿਸ਼ੇਸ਼ਣ ਹੈ। ਗੰਧਿ=ਸੁਗੰਧੀ, ਖੁਸ਼ਬੋ।

ਕੀਰਤਿ=ਕੀਰਤੀ, ਯਸ, ਜਸ। ਮੱਧ=ਵਿੱਚ।

ਬਸਾਨਾ=ਵਸ ਰਹੀ ਹੈ, ਨਿਵਾਸ ਹੈ।

ਕੋਮਲਤਾ=ਮੁਲਾਇਮੀ, ਕੂਲਾਪਨ। ਕਮਲ ਛੁਹਣ ਨੂੰ ਕੂਲੇ ਹਨ, ਪਰ ਚਰਣਾਂ ਵਿਚ ਛੁਹ ਦੀ ਕੋਮਲਤਾ ਬੀ ਹੈ ਤੇ ਦਿਆਲਤਾ ਦੀ ਬੀ ਕੋਮਲਤਾ ਹੈ।

ਨਿਰਲੇਪਤਾ=ਲਿਪਾਇਮਾਨ ਨਾ ਹੋਣ ਦੀ ਦਸ਼ਾ: ਕਮਲ ਫੁੱਲ ਪਾਣੀ ਤੋਂ ਅਲੇਪ ਰਹਿੰਦਾ ਹੈ। ਚਰਣ ਸੰਸਾਰ ਤੇ ਮਾਇਆ ਵਿਚ ਵੱਸਦੇ ਇਸ ਤੋਂ ਅਲੇਪ ਹਨ। [ਸੰਸ:, ਨਿਰ੍ਲੇਪ]।

ਸਮਾਨਾ=ਤੁੱਲ, ਬਰਾਬਰ। ਜੋ=ਜਜੋਂ, ਜਿਉਂ। ਭਵ=ਸੰਸਾਰ।

ਭੂਰ=ਬਹੁਤ। ਭਰ=ਭਰਿਆ ਹੋਇਆ।

ਸਰਸੀ=ਝੀਲ, ਛੰਭ। [ਸੰਸ:, ਸਰਸ, ਸਰਸੀ]। (ਅ) ਸਹਤ ਰਸਾਂ ਦੇ [ਸੰਸ:, ਸ+ਰਸ+ਈ=ਸ+ਰਸ=ਸਹਿਤ ਰਸਾਂ, ਈ=ਦੇ]।

ਸੂਚਨਾ–ਇਸ ਤੁਕ ਵਿਚ ਤ੍ਰੈਏ ਪਦ ਚਰਨਾਂ ਵਲ ਹਨ:–'ਜੋ', 'ਭਵ' ਤੇ 'ਨਿਤ'। ਬਾਕੀ ਦੇ ਸਾਰੇ–ਕਵਲ–ਪਰ ਘਟਦੇ ਹਨ। ਸਰਸੀ ਜਦ ਸ਼ਲੇਖ ਲਈਏ ਤੇ ਇਸਦੇ ਦੂਸਰੇ ਅਰਥ–ਸਹਤ ਰਸਾਂ ਦੇ ਕਰੀਏ ਤਦ ਸਾਰੀ ਤੁਕ ਚਰਨਾਂ ਵਲ ਲਗਦੀ ਹੈ, ਤਾਂ ਹੀ ਸਾਰੇ ਅਰਥ ਖੁਲ੍ਹਦੇ ਹਨ।

ਊਰਧ=ਉੱਪਰ ਨੂੰ [ਸੰਸ: ਊਰਦ੍]। ਸੋ=ਤਿਉਂ।

ਬਿਗਸਾਨਾ=ਖਿੜਦਾ ਹੈ, ਖਿੜਿਆ ਹੈ (ਕਮਲ)। ਇਹ ਇਕ ਵਚਨੀ ਕ੍ਰਿਯਾ ਹੈ,–ਚਰਣ–ਬਹੁ ਵਚਨ ਵਿਚ ਕਹੀਦੇ ਹਨ, ਏਥੇ ਮੁਰਾਦ ਚਰਨਾਂ ਕਮਲਾਂ ਦੇ 'ਯੁਗ' ਜੋੜੇ ਤੋਂ ਹੈ ਕਿ ਚਰਨਾਂ ਦਾ ਯੁਗ ਖਿੜ ਰਿਹਾ ਹੈ। ਅਰਬਿੰਦ=ਕਮਲ। ਪਗ=ਚਰਣ।

ਮੋਖਦ=[ਮੋਖ+ਦ=] ਮੋਖ ਦੇ ਦਾਤੇ। ਮੁਕਤੀ ਦੇਣ ਵਾਲੇ।

ਬਿਸ਼ੇਖਤਾ=ਵਾਧਾ। ਜਾਨਾ=ਜਾਣਿਆ ਗਿਆ ਹੈ।

ਅਰਥ–(ਚੌਥੀ ਤੁਕ ਤੋਂ ਟੁਰੇਗਾ:–) (ਸ਼੍ਰੀ ਗੁਰੂ) ਅੰਗਦ (ਸਾਹਿਬ) ਜੀ ਦੇ ਚਰਣ ਕਮਲ

ਵਰਗੇ ਹਨ (ਤਾਂ ਸਹੀ), (ਪਰੰਤੂ ਚਰਣਾਂ ਵਿਚ) ਇਕ ਵਾਧਾ ਜਾਣਿਆਂ ਗਿਆ ਹੈ (ਉਹ ਇਹ ਕਿ ਚਰਣ) ਮੁਕਤੀ ਦਾਤਾ ਹਨ। (ਸਮਾਨਤਾ ਐਉਂ ਹੈ ਕਿ) ਜਿਵੇਂ (ਕਵਲ ਫੁੱਲਾਂ ਦੇ ਉਤੇ) ਪਰਾਗ (ਸੁਹਣੀ ਲਗਦੀ ਹੈ) (ਤਿਵੇਂ ਗੁਰ ਨਾਨਕ ਦੇ ਰਸਤੇ ਟੁਰਨ ਵਾਲੇ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਚਰਣਾਂ ਉਤੇ ਪਈ) ਸੁੰਦਰ ਧੂੜੀ ਸ਼ੋਭਾ ਦੇ ਰਹੀ ਹੈ। (ਜਿਵੇਂ ਕਵਲ ਦੇ ਵਿਚ) ਖੁਸ਼ਬੋ ਵੱਸਦੀ ਹੈ, (ਤਿਵੇਂ ਸ਼੍ਰੀ ਗੁਰੂ ਜੀ ਦੇ ਚਰਣਾਂ) ਵਿਚ ਕੀਰਤੀ (ਦਾ) ਨਿਵਾਸ ਹੈ; ਕੋਮਲਤਾ (ਕਮਲਾ ਤੇ ਚਰਨਾਂ ਦੀ) ਇੱਕੋ ਜਿਹੀ ਹੈ, (ਅਤੇ) ਨਿਰਲੇਪਤਾ ਵਰਗੀ ਨਿਰਲੇਪਤਾਈ ਤੁੱਲਜ ਹੈ, ਜਿਵੇਂ ਬਹੁਤੇ (ਪਾਣੀ ਨਾਲ) ਭਰੇ ਛੰਭ ਵਿਚੋਂ ਕਵਲ ਉਪਰ ਨਿਕਲ ਕੇ ਖਿੜਦਾ ਹੈ, ਤਿਵੇਂ ਸੰਸਾਰ, ਜੋ ਸਹਤ ਰਸਾਂ ਦੇ ਬਹੁਤੇ (ਪਦਾਰਥਾਂ ਨਾਲ) ਭਰਿਆ ਪਿਆ ਹੈ, ਉਸ ਤੋਂ (ਚਰਣ ਕਮਲ) ਉਚਿਆਂ ਉਠਕੇ (ਨਿਤ) ਖਿੜ ਰਹੇ ਹਨ। (ਐਉਂ ਹੇ ਸੰਤ ਜਨੋਂ ਗੁਰੂ ਅੰਗਦ ਜੀ ਦੇ ਚਰਨ ਹੈਨ ਤਾਂ ਸਹੀ ਕਵਲਾਂ ਵਰਗੇ, ਪਰ ਇਨ੍ਹਾਂ ਵਿਚ ਇਕ ਵਾਧਾ ਜਾਣਿਆ ਗਿਆ ਹੈ ਕਿ ਇਹ–ਮੋਖਦ=ਮੁਕਤੀ ਦਾਤਾ ਹਨ)।

ਭਾਵ–ਇਥੇ ਕਵਿ ਜੀ ਸਤਿਗੁਰ ਜੀ ਦੇ ਚਰਣਾਂ ਨੂੰ ਕਵਲਾਂ ਨਾਲ ਉਪਮਾ ਦੇਕੇ ਚਰਣਾਂ ਦੀ ਇਕ ਵਿਸ਼ੇਸ਼ਤਾ ਦਿਖਾਲਦੇ ਹਨ।

ਪਹਿਲਾਂ ਦੋਹਾਂ ਦੀ ਤੁੱਲਤਾ ਦੱਸਦੇ ਹਨ:–

ਕਵਲ	ਸਤਿਗੁਰ ਚਰਣਾਂ
੧. ਉਤੇ ਪਰਾਗ ਪਈ ਹੈ।	੧. ਉਤੇ ਧੂੜੀ ਪਈ ਹੈ। ਭਾਵ ਹੈ ਗੁਰੂ ਨਾਨਕ ਦੇ ਦਰ ਪ੍ਰੇਮ ਵਿਚ ਜਾਂਦਿਆਂ ਧੂੜੀ ਪਈ ਹੈ, ਫਿਰ ਧੂੜੀ ਦੀ ਤਾਸੀਰ ਹੈ ਕਿ ਉਨ੍ਹਾਂ ਦੇ ਪ੍ਰੇਮੀ ਉਸ ਦੇ ਦਰਸ਼ਨ ਤੋਂ ਕ੍ਰਿਤ ਕ੍ਰਿਤ ਹੁੰਦੇ ਹਨ। ਭਾਵ ਇਹ ਹੈ ਕਿ ਉਨ੍ਹਾਂ ਦੇ ਚਰਣਾਂ ਵਿਚ ਪ੍ਰੇਮ ਤੇ ਉਪਕਾਰ ਵਸਦਾ ਹੈ।
੨. ਖੁਸ਼ਬੋ।	੨. ਕੀਰਤੀ।
੩. ਕੋਮਲ ਹਨ ਛੁਹਿਆਂ।	੩. ਕੋਮਲ ਹਨ ਛੁਹਿਆਂ ਤੇ ਕੋਮਲ ਹਨ ਦ੍ਰਵਣ ਵਿਚ।
੪. ਉਹ ਜਲ ਤੋਂ ਨਿਰਲੇਪ ਹੈ।	੪. ਉਹ ਮਾਯਾ ਤੋਂ ਅਲੇਪ ਹਨ।
੫. ਪਾਣੀ ਤੋਂ ਉੱਚਾ ਉਠਦਾ ਹੈ।	੫. ਪਦਾਰਥਾਂ ਨਾਲ ਭਰੇ ਰਸਾਂ ਵਾਲੇ ਸੰਸਾਰ ਤੋਂ ਉੱਚੇ ਰਹਿੰਦੇ ਹਨ।
ਹੁਣ ਵਾਧਾ ਦੱਸਦੇ ਹਨ:–	
੬. ਕਮੀ–ਇਹ ਮੁਕਤੀ ਦਾਤੇ ਨਹੀਂ।	੬. ਵਾਧਾ–ਇਹ ਮੁਕਤੀ ਦਾਤਾ ਹਨ।

ਮੁਰਾਦ ਇਹ ਹੈ ਕਿ ਕਮਲਾਂ ਦੇ ਦਰਸ਼ਨ ਨਾਲ ਸਦਗਤੀ ਪ੍ਰਾਪਤ ਨਹੀਂ, ਸੁੰਦਰਤਾ ਦਾ

ਹੁਲਾਰਾ ਹੈ, ਤੇ ਚਰਨਾਂ ਵਿੱਚ ਸੁੰਦਰਤਾ ਦੇ ਹੁਲਾਰੇ ਨਾਲ ਸਦਗਤੀ ਪ੍ਰਾਪਤ ਹੁੰਦੀ ਹੈ।

ਅਪਣੀ ਕਵਿਤਾ ਦੇ ਹੁਨਰ ਵਿੱਚ ਕਵੀ ਜੀ ਕੀਰਤੀ ਨੂੰ ਸੁਗੰਧੀ ਨਾਲ ਉਪਮਾ ਦੇਣ ਵਿੱਚ ਤੇ ਧੂੜੀ ਨੂੰ ਪਰਾਗ ਨਾਲ ਉਪਮਾ ਦੇਣ ਵਿੱਚ ਕਮਾਲ ਕਰ ਗਏ ਹਨ। ਕਵਿਤਾ ਦਾ ਕਟਾਖਜ ਇਕ ਇਹ ਬੀ ਹੈ ਕਿ ਕਵਲ ਪਾਣੀ ਤੋਂ ਉੱਚਾ ਉਠਦਾ ਹੈ ਜੋ ਕਿ ਕੁਦਰਤੀ ਗੱਲ ਹੈ, ਕਵਲ ਦੀ ਇਸ ਵਿਚ ਕੀ ਵਡਿਆਈ ਹੈ, ਤੇ ਚਰਨਾਂ ਦਾ ਪਦਾਰਥਾਂ ਤੋਂ ਉੱਚੇ ਉਠਣਾ ਇਕ ਆਤਮ ਪ੍ਰਬੀਨਤਾ ਹੈ ਜੋ ਕਿ ਸਤਿਗੁਰ ਦੀ ਰੂਹਾਨੀ ਜ਼ਿੰਦਗੀ ਤੇ ਅਰਸ਼ੀ ਉਨਰ ਦਾ ਇਕ ਕਮਾਲ ਹੈ। ਕਵਿ ਜੀ ਦੇ ਖਿਆਲ ਦੀ ਬਰੀਕੀ ਉਪਮਾ ਜੋਗ ਹੈ। ਬਾਕੀ ਅਪਣੇ ਹੁਨਰ ਦਾ ਕਮਾਲ ਉਹ ਇਕੋ ਕਮਲ ਨੂੰ ਚਰਨਾਂ ਦੀ ਉਪਮਾ ਲਈ ਅੱਡ ਅੱਡ ਪਹਿਲੂਆਂ ਵਿੱਚ ਲੈਕੇ ਕਦੇ ਸਦਰਸ਼ਤਾ,ਕਦੇ ਵਾਧਾ,ਕਦੇ ਕਮਲਾਂ ਦੀ ਨਯੂਨਤਾ ਦਰਸਾਉਣ ਵਿਚ ਦਿਖਾ ਰਹੇ ਹਨ।

੬. ਇਸ਼੍ਟ ਗੁਰੂ–ਸ਼੍ਰੀ ਗੁਰੂ ਅਮਰ ਦੇਵ ਜੀ–ਮੰਗਲ।

ਦੋਹਰਾ–ਸ਼੍ਰੀ ਸਤਿਗੁਰ ਬਰ ਅਮਰ ਜੀ ਸ਼ਰਨ ਨਰਨ ਦੁਖ ਹਰਨ।
ਕਾਰਨ ਕਰਨ ਸੁਜਾਨ ਮਨ ਨਮਸਕਾਰ ਤਿਨ ਚਰਨ॥ ੬॥

ਸ਼੍ਰੀ=ਸ਼ੋਭਾ ਦੇ ਸੰਯੁਕਤ। ਸ਼ੋਭਾ ਵਾਲੇ। [ਸੰਸ:, ਸ਼੍ਰੀ=ਸ਼ੋਭਾ, ਸੁੰਦਰਤਾ, ਸ਼ੀਲ, ਪ੍ਰਕਾਸ਼, ਸ਼ੁਭ ਗੁਣ, ਤੇ ਪਦਾਰਥ-ਧਰਮ, ਅਰਥ, ਪ੍ਰੇਮ, ਕਾਮਯਾਬੀ, ਦੌਲਤ, ਪ੍ਰਫੁੱਲਤਾਈ, ਸਿੱਧੀ, ਉੱਚਤਾ, ਪ੍ਰਤਾਪ]।

ਵਰਤੋਂ ਵਿਚ–ਸ਼੍ਰੀ ਇਕ ਸਤਿਕਾਰ ਦਾ ਪਦ ਹੈ ਜੋ ਮਹਾਨ ਪੁਰਖਾਂ ਅਵਤਾਰਾਂ, ਦੇਵਤਿਆਂ ਆਦਿ ਦੇ ਨਾਮ ਨਾਲ ਸਤਿਕਾਰ ਲਈ ਲਗਾਇਆ ਜਾਂਦਾ ਹੈ।

ਬਰ=ਸ੍ਰੇਸ਼ਟ। [ਸੰਸ:, ਵਰੰ=ਸ੍ਰੇਸ਼ਟ, ਚੰਗਾ, ਵਡਾ। ਵਰ: ਬਰਕਤ, ਅਸੀਸ, ਦਾਤ, ਦੇਣ। ਲਾੜਾ ਆਦਿ]ਦੇਖੋ ਪੰਨਾ ੨੧ ਦੀ ਟੂਕ ਚਿੰਨ੍ਹ†।

(ਅ) ਅਥਵਾ ਗੁਰੂ ਅਮਰਦੇਵ ਜੀਦੀ ਸ਼ਰਨ ਵਰ ਦੇਕੇ ਦੁਖ ਹਰਦੀ ਹੈ।

ਸ਼ਰਨ=ਆਸਰਾ, ਓਟ, ਰਖਜਾ, ਹਮੈਤ, ਕਿਸੇ ਦੀ ਓਟ ਵਿਚ ਪ੍ਰਾਪਤ ਹੋਣ ਦੀ ਦਸ਼ਾ। [ਸੰਸ:, ਸ਼ਰਣ]

ਨਰਨ=ਨਰਾਂ ਦੇ। ਦੁਖ ਹਰਨ=ਦੁਖ ਦੂਰ ਕਰਨ ਵਾਲੀ।

ਕਾਰਨ=ਸਬੱਬ, ਹੇਤੂ। ਕਰਨ=ਕਰਨ ਵਾਲੇ।

ਕਾਰਨ ਕਰਨ=ਕਾਰਣਾਂ ਦੇ ਬੀ ਕਰਣ ਵਾਲੇ। ਕਾਰਣ ਉਤੇ ਜਿਸਦਾ ਵਸੀਕਾਰ ਹੋਵੇ। ਜਗਤ ਵਿਚ ਜੋ ਕੁਛ ਹੁੰਦਾ ਹੈ ਕਾਰਣ ਤੋਂ ਹੁੰਦਾ ਹੈ;ਜੋ ਕਾਰਣ ਨੂੰ ਬੀ ਕਰ ਅਕਰ ਕਰ ਸਕੇ। ਭਾਵ ਸਰਬ ਸਮਰੱਥ ਤੋਂ ਹੈ।

(ਅ) ਜਗਤ ਦੀ ਰਚਨਾ ਦੇ ਬੀ ਕਾਰਣ ਮੰਨਦੇ ਹਨ, ਜੈਸੇ ਤ੍ਰੈ ਗੁਣਆਦਿ, ਇਨ੍ਹਾਂ ਦੇ ਬੀ ਜੋ ਕਰਣ ਵਾਲੇ ਹੋਣ; ਮੂਲ ਰਚਨਹਾਰ। ਕਰਤਾ।

ਸੁਜਾਨ=ਸੁ+ਜਾਨ=ਚੰਗੀ ਤਰ੍ਹਾਂ ਜਾਣਨ ਵਾਲਾ। ਗਯਾਨਵਾਨ, ਬ੍ਰਹਮ ਗਯਨੀ। (ਅ) ਜੋ ਪੂਰੀ ਤਰ੍ਹਾਂ ਜਾਣੇ, ਜਿਸਦਾ ਗਯਾਨ

[ਸੰਪੂਰਨ ਹੋਵੇ, ਜਾਣਨ ਸ਼ਕਤੀ ਵਿਚ ਨਿਪੁੰਨ। ਅੰਤਰਯਾਮੀ।]

ਅਰਥ—ਸ਼ੋਭਾ ਵਾਲੇ (ਅਤੇ) ਸ੍ਰੇਸ਼ਟ ਸਤਿਗੁਰੂ ਅਮਰ (ਦੇਵ) ਜੀ (ਦੀ) ਸ਼ਰਣ ਜੀਵਾਂ ਦੇ ਦੁੱਖ ਦੂਰ ਕਰਨ ਵਾਲੀ ਹੈ, (ਕਿਉਂਕਿ ਓਹ) ਕਾਰਨ ਕਰਨ ਹਨ (ਅਤੇ) ਸੁਜਾਨ ਮਨ ਵਾਲੇ ਹਨ, ਉਨ੍ਹਾਂ ਦੇ ਚਰਣਾਂ ਪਰ ਮੇਰੀ ਨਮਸਕਾਰ ਹੋਵੇ।

ਭਾਵ—ਸ਼੍ਰੀ ਗੁਰੂ ਅਮਰ ਦੇਵ ਜੀ ਬੜੇ ਉੱਤਮ ਹਨ, ਸ਼ੋਭਾ ਵਾਲੇ ਹਨ, ਉਨ੍ਹਾਂ ਦੀ ਸ਼ਰਣ ਜੀਵਾਂ ਦੇ ਦੁਖ ਦੂਰ ਕਰਨ ਵਾਲੀ ਹੈ। ਇਹ ਇਸ਼ਾਰਾ ਉਨ੍ਹਾਂ ਦੇ ਉਸ ਮਹਾਨ ਕ੍ਰਿਪਾਲੂ ਸੁਭਾਵ ਵਲ ਹੈ:—ਕਿ ਜੋ ਉਨ੍ਹਾਂ ਦੇ ਦਰ ਗਿਆ ਸੋ ਵਰੋਸਾਯਾ। ਬੀਮਾਰਾਂ ਨੂੰ ਰਾਜ਼ੀ ਕਰਨਾ, ਹਰ ਪ੍ਰਕਾਰ ਦੇ ਦੁਖੀਆਂ ਤੇ ਦਇਆ ਕਰਨੀ, ਕਰਾਮਾਤਾਂ ਨਾਲ ਬੀ ਸੁਖ ਦੇਣੋਂ ਫਰਕ ਨਾ ਕਰਨਾ, ਲੰਗਰ ਅਟੁੱਟ ਚਲਾਉਣਾ ਆਦਿ। ਅੱਗੇ ਚੱਲਕੇ ਉਨ੍ਹਾਂ ਦੇ ਦੋ ਗੁਣ ਵਿਸ਼ੇਸ਼ ਕਰਦੇ ਦੱਸੇ ਹਨ, ਕਾਰਣ ਕਰਣ, ਸੁਜਾਨ ਮਨ। 'ਸੁਜਾਨ' ਵਿਚ ਉਨ੍ਹਾਂ ਦੇ ਪੂਰਨ ਗਯਾਨਵਾਨ ਹੋਣ ਦੀ ਸੰਭਾਵਨਾ ਤੋਂ ਛੁੱਟ ਉਨ੍ਹਾਂ ਦੇ ਅੰਤਰਯਾਮੀ ਹੋਣ ਵਲ ਇਸ਼ਾਰਾ ਹੈ; ਫਿਰ ਉਨ੍ਹਾਂ ਦੇ ਮਨ ਵਿਚ ਦੂਸਰੇ ਦੀ ਪੀੜਾ ਦਾ ਦਰਦ ਹੋਣ ਕਰਕੇ ਸੁਜਾਨ ਦੇ ਨਾਲ 'ਸੁਜਾਨ ਮਨ' ਆਖਿਆ ਹੈ। ਜੇ ਕਿਸੇ ਪੁੱਤ੍ਰ ਮਰਨ ਤੇ ਮਾਈ ਨੇ ਬਿਰਹਾ ਕੀਤਾ ਹੈ ਤਦ 'ਪਰ ਪੀੜਾ ਦਾ ਜਾਣੂ ਮਨ' ਆਪਦਾ ਐਸਾ ਦ੍ਰਵਿਆ ਕਿ ਵਰ ਦੇ ਦਿੱਤਾ ਕੇ ਸਾਡੇ ਬੈਠੇ ਗੋਇੰਦਵਾਲ ਵਿੱਚ ਕਦੇ ਪੁਤ੍ਰ ਦੇ ਮਾਪਿਆਂ ਤੋਂ ਪਹਿਲੇ ਨਾ ਮਰੇ। ਇਸ ਪ੍ਰਕਾਰ ਦੇ ਆਪਦੇ 'ਪਰ ਮਨ ਪੀੜਾ' ਨੂੰ ਸਮਝਕੇ ਉਸ ਪਰ ਦ੍ਰਵੀਭੂਤ ਹੋਣ ਦੀ ਦਇਆਲਤਾ ਆਦਿ ਗੁਣਾਂ ਵਲ ਕਵਿ ਜੀ ਦਾ ਕਟਾਖਜ ਹੈ। ਫਿਰ ਜਿਵੇਂ ਉਨ੍ਹਾਂ ਦਾ ਮਨ 'ਪਰ ਪੀੜਾ ਪ੍ਰਤੀਤ ਕਰਨ ਵਿੱਚ' ਸੁਜਾਨ ਹੈ ਤਿਵੇਂ ਓਹ ਸਮਰੱਥਾ ਬੀ ਰਖੇ, ਤਾਂਹੀ ਜਾਣਨੇ ਦੀ ਸਫਲਤਾ ਹੈ। ਭਾਵ ਇਹ ਕਿ ਪਰ ਪੀੜਾ ਹਰਨ ਵਿੱਚ ਸਰਬ ਸਮਰੱਥਾ ਦੀ ਬੀ ਲੋੜ ਹੈ, ਸਰਬ ਸਮਰੱਥ ਹੋਵੇ ਤਾਂ ਹੀ ਪੀੜਾ ਹਰੇ, ਇਸ ਕਰਕੇ 'ਕਾਰਣ ਕਰਣ' ਆਖਿਆ ਕਿ ਓਹ ਐਡੇ ਸਮਰੱਥ ਹਨ ਕਿ ਕਾਰਣਾਂ ਪਰ ਭੀ 'ਕਰਤਾਰ' ਸ਼ਕਤੀ ਰਖਦੇ ਹਨ। ਜਿਵੇਂ ਇਕ ਮਾਈ ਦਾ ਪੁੱਤ੍ਰ ਮਰ ਗਿਆ, ਕਾਰਣ-ਮਾਤਾ ਤੇ ਪੁਤਰ ਦੇ ਮਿਲਵੇਂ ਕੋਈ ਖੋਟੇ ਕਰਮ, ਕੋਈ ਪਾਪ। ਸ਼੍ਰੀ ਗੁਰੂ ਅਮਰ ਦੇਵ ਦੀ ਉਸ ਖੋਟੇ ਕਰਮ ਯਾ ਪਾਪ ਰੂਪੀ ਕਾਰਣ ਨੂੰ ਮੇਟ ਦੇਂਦੇ ਹਨ, ਕਿ ਜਾਓ 'ਕਾਰਣ ਅਸਾਂ ਅਕਾਰਣ ਕਰ ਦਿੱਤਾ', ਉਧਰ ਬੱਚਾ ਜੀਉ ਉਠਿਆ।

ਕਵਿੱਤ—ਰਜਨੀ ਅਵਿਦ੍ਯਾ ਸਰ ਭ੍ਰਮ ਸੋ ਤਿਮਰ ਹਰਿ,
ਕੋਕ ਸੋ ਕਿੰਕਰ ਬਰ ਕੀਨੇ ਬ੍ਰਿਹੁ ਛੀਨ ਹੈ।
ਮਾਲ ਉਡ ਕਲਮਲ ਕੰਦਲ ਦੁਰਾਇ ਦਲ,
ਪਲ ਪਲ ਗਯਾਨ ਸੋਂ ਪ੍ਰਕਾਸ਼ ਭਵ ਕੀਨ ਹੈ।
ਬੇਮੁਖ ਕੁਮੁਦ ਦੁਖ ਸਨਮੁਖ ਕੰਜ ਸੁਖ,
ਗਤਿ ਸੋ ਭਗਤ ਨਿਤ ਜਾਨੀਏ ਅਧੀਨ ਹੈ।

ਅਮਰ ਦਰਸ ਭਾਨੁ ਲੱਛਨ ਸਮਾਨ ਸਭਿ,
ਏਕ ਗੁਨ ਅਧਿਕ ਪੈ ਤਪਤ ਬਿਹੀਨ ਹੈ ॥ ੧੦ ॥

ਰਜਨੀ=ਰਾਤ। ਸਰ=ਬ੍ਰਾਬਰ, ਤੁੱਲ। ਤਿਮਰ=ਹਨੇਰਾ।
ਹਰਿ=ਹਰਦਾ ਹੈ, ਦੂਰ ਕਰਦਾ ਹੈ।
ਕੋਕ=ਚਕਵਾ ਨਾਮੇ ਪੰਛੀ। ਚਕ੍ਰਵਾਕ ਬੀ ਇਸੇ ਦਾ ਨਾਮ ਹੈ, ਫਾਰਸੀ ਵਿਚ ਸੁਰਖਾਬ ਇਸ ਨੂੰ ਕਹਿੰਦੇ ਹਨ। ਸੋ=ਸਮਾਨ।
ਕੋਕ ਸੋ=ਚਕਵੇ ਵਾਂਙੂ। ਕਿੰਕਰ=ਦਾਸ,ਸੇਵਕ,ਸਿੱਖ [ਸੰਸ:, ਕਿਙ੍ਕਰ]।
ਬਰ=ਸ੍ਰੇਸ਼ਟ, ਦੇਖੋ ਪਿਛਲੇ ਦੋਹੇ ਦੇ ਪਦਾਰਥਾਂ ਵਿਚ ਦੂਸਰਾ ਪਦ।
ਬ੍ਰਹੁ ਛੀਨ=ਬਿਰਹੋਂ ਤੇ ਵਿਹੂਣੇ। ਬਿਰਹੋਂ ਤੋਂ ਵਿਹੂਣੇ ਕੀਤੇ ਹਨ। ਭਾਵ ਬਿਰਹੋਂ ਨੂੰ ਦੂਰ ਕਰਦਾ ਹੈ। ਅਰਥ ਪ੍ਰਸੰਗਾਲੀ ਲਈ ਸਾਰਿਆਂ ਕ੍ਰਿਆ ਦਾ ਅਰਥ ਵਰਤਮਾਨ ਕਾਲ ਵਿਚ ਕੀਤਾ ਗਿਆਹੈ।
ਮਾਲ=ਪੰਕਤੀ, ਝੁੰਡ। ਉਡ=ਤਾਰੇ, ਨਛੱਤ੍ਰ।
ਕਲਮਲ=ਪਾਪ [ਸੰਸ:, ਕਲਮਲ]।
ਕੰਦਲ=ਖਿੜਕ ਦੇਕੇ [ਸੰਸ:, ਕਨ੍ਦਲ:]। ਪਦ ਐਉਂ ਲਗਦੇ ਹਨ:-
ਕਲਮਲ ਦਲ ਕੰਦਲ ਦੁਰਾਇ=ਪਾਪਾਂ ਦੇ ਝੁੰਡ ਨੂੰ ਖਿੜਕਕੇ ਛਿਪਾ ਦੇਂਦੇ ਹਨ। (ਅ) ਕੰਦਲ ਦਾ ਅਰਥ ਕੰਦਲੀ ਬੀ ਕਰਦੇ ਹਨ, ਜੋ ਇਕ ਬ੍ਰਿਛ ਦਾ ਨਾਮ ਹੈ, ਜੋ ਜਲ ਕਿਨਾਰੇ ਹੁੰਦਾ ਹੈ, ਜਿਸਦੇ ਦਿਨ ਨੂੰ ਪੱਤੇ ਮੁਰਝਾ ਜਾਂਦੇ ਹਨ, ਚਿੱਟੇ ਫੁਲ ਬਰਸਾਤ ਵਿਚ ਪੈਂਦੇ ਹਨ। ਤੁਕ-'ਕੰਦਲ ਦੁਰਾਇ ਦਲ'-ਦਾ ਅਰਥ ਫਿਰਐਉਂ ਲੱਗੇਗਾ:-(ਸੂਰਜ ਦਰਸ਼ਨ)ਕੰਦਲੀ ਨੂੰ(ਮੁਰਝਾਉਂਦਾ ਹੈ, ਗੁਰੂ ਦਰਸ਼ਨ) ਦੁਰਾਵਾਂ (=ਛਲਾਂ) ਦੇ ਦਲਾਂ (ਨੂੰ ਛਿਪਾ ਲੈਂਦਾ ਹੈ)।
ਦੁਰਾਇ=ਛਿਪਾਉਣਾ, ਲੁਕਾਉਣਾ। (ਅ) ਦੁਰਾਵ=ਛਲ, ਕਪਟ।
ਦਲ=ਸਮੂਹ,ਝੁੰਡ। (ਅ) ਪੱਤੇ। ਸੋਂ=ਵਾਂਙੂ,ਸਮ। ਭਵ=ਜਗਤ,ਸੰਸਾਰ।
ਕੁਮੁਦ=ਕਵੀਆਂ, ਕੰਮੀਆਂ, ਚਿੱਟੇ ਕਮਲ ਜੋ ਰਾਤ ਨੂੰ ਖਿੜਦੇ ਹਨ ਤੇ ਦਿਨੇ ਨਹੀਂ ਖਿੜਦੇ। ਇਸ ਨੂੰ ਕਵਿ ਚੰਦ੍ਰਮਾ ਦਾ ਪ੍ਰੇਮੀ ਬੰਨ੍ਹਦੇ ਹਨ, ਇਸੇ ਕਰਕੇ ਕੁਮੁਦ ਬੰਧੂ, ਕੁਮੁਦ ਪ੍ਰਿਯ, ਕੁਮੁਦ ਬਾਂਧਵ ਚੰਦ੍ਰਮਾ ਦੇ ਨਾਮ ਬਣੇ ਹਨ।
ਕੰਜ=ਕਮਲ [ਸੰਸ:, ਕਞ੍। ਕੰ=ਪਾਣੀ। ਜ=ਜੋ ਜੰਮੇ,ਪਾਣੀ ਤੋਂ ਜੋ ਜੰਮੇ]
ਗਤਿ=ਚਾਲ। ਗਤਿ ਤੋਂ ਮੁਰਾਦ, ਧੁਰੋਂ ਬੱਧੀ ਚਾਲ ਹੈ, ਜਿਸ ਦੇ ਅਧੀਨ ਸੂਰਜ ਨਿੱਤ ਟੁਰਦਾ ਹੈ, ਕਦੇ ਵੱਧ ਘੱਟ ਨਹੀਂ ਚੱਲ ਸਕਦਾ। ਇਸ ਤਰ੍ਹਾਂ ਸਤਿਗੁਰਾਂ ਦੀ ਗਤੀ-ਚਾਲ-ਨਿਯਮ ਹੈ ਕਿ ਓਹ ਭਗਤਾਂ ਨੂੰ ਪਾਲਦੇ ਹਨ, ਉਨ੍ਹਾਂ ਦੇ

ਅਧੀਨ ਟੁਰਦੇ ਹਨ, ਇਹ ਉਨ੍ਹਾਂ ਦਾ ਬਿਰਦ ਹੈ।
ਭਗਤ=ਭਗਤੀ ਕਰਨ ਵਾਲੇ। ਪ੍ਰੇਮੀ। [ਸੰਸ:, ਭਕ੍ਤਿ:]
ਅਧੀਨ=ਆਗਿਆ ਵਿਚ, ਐਉਂ ਨਹੀਂ ਜਿਵੇਂ ਨੌਕਰ ਮਾਲਕ ਦੀ ਆਗਿਆ ਵਿਚ ਟੁਰਦਾ ਹੈ, ਪਰ ਪ੍ਰੇਮ ਦੇ ਬੱਧੇ ਭਗਤਾਂ ਨੂੰ ਪਿਆਰ ਕਰਨ ਦੇ ਕਾਰਣ ਅਪਣਾ ਬਿਰਦ 'ਭਗਤ ਵੱਛਲ' ਬਣਾਉਂਦੇ ਹਨ, ਫਿਰ ਇਸਦਾ ਉਲੰਘਨ ਨਹੀਂ ਕਰਦੇ। ਅਧੀਨ ਦਾ ਭਾਵ ਇਹ ਹੈ।
ਭਾਨੁ=ਸੂਰਜ [ਸੰਸ:, ਭਾਨੁ]। ਸਮਾਨ=ਤੁੱਲ, ਬੱਬਰ। ਅਧਿਕ=ਵਧੀਕ।
ਤਪਤ ਬਿਹੀਨ=ਤਪਤ ਵਿਹੀਨ=ਤਪਤ ਤੋਂ ਖਾਲੀ, ਮੁਰਾਦ ਸੀਤਲ ਤੋਂ ਹੈ। ਸੀਤਲਤਾ ਸੁਭਾਵ ਦੀ, ਵਰਤੋਂ ਦੀ, ਮੇਹਰ ਕਰਨ ਦੀ।

ਅਰਥ—(ਗੁਰੂ ਅਮਰ ਦੇਵ ਜੀ ਦੇ ਦਰਸ਼ਨ ਤੇ ਸੂਰਜ ਦੀ ਸਦਰਸ਼ਤਾ ਦੱਸਕੇ ਅਧਿਕਤਾ ਦਿਖਾਲਦੇ ਹਨ):—(ਸੂਰਜ ਦਰਸ਼ਨ) ਰਾਤ੍ਰੀ (ਨੂੰ ਹਰਦਾ ਹੈ), (ਗੁਰੂ ਅਮਰ ਦਰਸ਼ਨ ਰਾਤ) ਸਮਾਨ ਅਵਿਦ੍ਯਾ (ਨੂੰ ਹਰਦਾ ਹੈ), (ਸੂਰਜ ਦਰਸ਼ਨ) ਹਨੇਰੇ (ਨੂੰ ਹਰਦਾ ਹੈ ਪਰ ਗੁਰ ਦਰਸ਼ਨ ਹਨੇਰੇ) ਸਮਾਨ ਭਰਮ ਨੂੰ ਹਰਦਾ ਹੈ।
(ਸੂਰਜ ਦਾ ਦਰਸ਼ਨ ਚਕ੍ਰਵਾਕ ਦਾ ਬਿਰਹਾ ਦੂਰ ਕਰਦਾ ਹੈ ਤਿਵੇਂ ਗੁਰੂ ਜੀ ਦਾ ਦਰਸ਼ਨ) ਚਕ੍ਰਵਾਕ ਸਮਾਨ (ਵਾਹਿਗੁਰੂ ਤੋਂ ਵਿੱਛੁੜੇ) ਸ੍ਰੇਸ਼ਟ ਦਾਸਾਂ (ਜਗਜਾਸੂਆਂ) ਦੇ ਬਿਰਹੇ ਨੂੰ ਦੂਰ ਕਰਦਾ ਹੈ।
(ਜਿਵੇਂ ਸੂਰਜ ਦੇ ਦਰਸ਼ਨ) ਤਾਰਿਆਂ ਦੇ ਝੁੰਡ ਨੂੰ (ਛਿਪਾਉਂਦੇ ਹਨ, ਤਿਵੇਂ ਸਤਿਗੁਰ ਅਮਰ ਦੇਵ ਦੇ ਦਰਸ਼ਨ) ਪਾਪਾਂ ਦੇ ਝੁੰਡਾਂ ਨੂੰ ਝਿੜਕਕੇ ਛਿਪਾ ਦੇਂਦੇ ਹਨ। (ਜਿਵੇਂ ਉਦਯ ਹੋਕੇ ਸੂਰਜ ਦਾ ਚਾਨਣ) ਪਲ ਪਲ (ਵਧਦਾ ਹੈ) ਤਿਵੇਂ (ਸਤਿਗੁਰ ਅਮਰ ਦੇਵ ਦਾ) ਗਿਆਨ ਸੰਸਾਰ ਵਿਚ (ਹਰ ਛਿਨ ਵੱਧ) ਪ੍ਰਕਾਸ਼ ਕਰ (ਰਿਹਾ) ਹੈ।
(ਜਿਵੇਂ ਸੂਰਜ ਦਰਸ਼ਨ ਨਾਲ) ਕੌਮੀਆਂ (ਨੂੰ ਦੁਖ ਹੁੰਦਾ ਹੈ ਤਿਵੇਂ ਗੁਰੂ ਦਰਸ਼ਨ ਨਾਲ) ਬੇਮੁਖਾਂ ਨੂੰ ਦੁਖ ਤੇ (ਜਿਵੇਂ) ਕਮਲਾਂ ਨੂੰ ਸੁਖ (ਤਿਵੇਂ) ਸਨਮੁਖਾਂ (ਨੂੰ ਸੁਖ ਪ੍ਰਾਪਤ ਹੁੰਦਾ ਹੈ)।
(ਜਿਵੇਂ ਸੂਰਜ ਨਿਯਮਤ ਗਤੀ ਅਰਥਾਤ ਬੱਧੀ ਹੋਈ) ਚਾਲ (ਵਿਚ ਨਿਤ ਟੁਰਦਾ ਹੈ) ਤਿਵੇਂ (ਗੁਰੂ ਅਮਰ ਦੇਵ ਜੀ ਅਪਣੇ ਨਿਯਮਤ ਬਿਰਦ) ਭਗਤਾਂ ਦੇ ਸਦਾ ਅਧੀਨ ਹਨ, (ਇਹ) ਜਾਣ ਲਵੋ, (ਕਿ ਸ਼੍ਰੀ ਗੁਰੂ) ਅਮਰ ਦੇਵ ਜੀ ਦੇ ਦਰਸ਼ਨ (ਤੇ) ਸੂਰਜ (ਦੇ ਦਰਸ਼ਨਾਂ ਦੇ) ਲੱਛਣ (ਹੋਰ) ਸਾਰੇ ਇਕੋ ਜੇਹੇ (ਹਨ) ਪਰ ਇਕ ਗੁਣ (ਸਤਿਗੁਰਾਂ ਦੇ ਦਰਸ਼ਨ ਵਿਚ) ਵਧੀਕ ਹੈ (ਕਿ ਓਹ) ਸੀਤਲ ਹੈ ਤੇ ਸੂਰਜ ਦਰਸ਼ਨ ਤਪਤ ਹੈ)।

ਭਾਵ—ਅੰਕ ਪ ਵਿਚ ਜੀ ਕੁ ਵਾਧਾ ਦਿਖਾਇਆ ਸੀ ਤਿਵੇਂ ਇੱਥੇ ਸੂਰਜ ਨਾਲੋਂ ਵਾਧਾ ਦਿਖਾਇਆ ਹੈ, ਮੁਰਾਦ ਉਹੋ ਹੈ ਕਿ ਸੂਰਜ ਦੇ ਗੁਣ ਸਹਿਜ ਸੁਭਾ ਦੇ ਹਨ ਉਸ ਦੀ ਕੋਈ ਖੂਬੀ ਯਾ ਪ੍ਰਬੀਨਤਾ ਦੇ ਨਹੀਂ, ਤੇ ਸਤਿਗੁਰ ਦੇ ਗੁਣ ਆਤਮ ਮੰਡਲ ਦੇ ਕਮਾਲ ਹਨ, ਅਰ ਏਹ ਗੁਣ

'ਜੀਵੱਤ ਗੁਣ' ਹਨ। ਫੇਰ ਜੋ ਸ਼ੀਤਲਤਾ ਸਤਿਗੁਰ ਦਾ ਵਾਧਾ ਦੱਸਿਆ ਹੈ ਉਹ ਮਨ ਨੂੰ, ਆਤਮਾਂ ਨੂੰ, ਦੁਖੀਆਂ ਨੂੰ, ਰੋਗੀਆਂ ਨੂੰ ਪਾਉਣ ਵਾਲੀ ਠੰਢ ਹੈ।

੭. ਇਸ਼੍ਟ ਗੁਰੂ–ਸ਼੍ਰੀ ਗੁਰੂ ਰਾਮਦਾਸ ਜੀ–ਮੰਗਲ।

ਦੋਹਰਾ–ਰਾਮਦਾਸ ਸੁਖਰਾਸ ਪ੍ਰਭੂ ਸੇਵਕ ਤ੍ਰਾਸ ਬਿਦਾਰ।
ਪਗ ਪਰ ਮੁਰ ਪਰਣਾਮ ਹੈ ਪਰਨਾ ਸ਼ਰਨ ਵਿਚਾਰ॥ ੧੧ ॥

{ ਸੁਖਰਾਸ=ਸੁਖਾਂ ਦੀ ਪੂੰਜੀ, ਸੁਖਾਂ ਦਾ ਭੰਡਾਰ। ਤ੍ਰਾਸ=ਭੈ, ਸਹਿਮ, ਡਰ।
ਬਿਦਾਰ=ਨਾਸ਼ ਕਰਨ ਵਾਲੇ, ਦੂਰ ਕਰਨ ਵਾਲੇ। ਪਗ=ਚਰਨ। ਮੁਰ=ਮੇਰੀ।
ਪਰਣਾਮ=ਬੰਦਨਾ, ਨਮਸਕਾਰ। ਪਰਨਾ=ਪਰਣਾ, ਆਸਰਾ। }

ਅਰਥ–ਹੇ ਪ੍ਰਭੂ (ਸ਼੍ਰੀ ਗੁਰੂ) ਰਾਮ ਦਾਸ (ਜੀ ਤੁਸੀਂ) ਸੁੱਖਾਂ ਦੇ ਭੰਡਾਰ (ਹੋ ਅਤੇ) ਸੇਵਕਾਂ ਦੇ ਭੈ ਨੂੰ ਦੂਰ ਕਰਨ ਵਾਲੇ (ਹੋ), (ਆਪ ਦੀ) ਸ਼ਰਣ ਦਾ ਆਸਰਾ ਵਿਚਾਰ (ਕੇ ਆਪ ਦੇ) ਚਰਣਾਂ ਪਰ ਮੇਰੀ ਨਮਸਕਾਰ ਹੈ।

ਕਵਿੱਤ–ਪੁਖ਼ਕਰ*ਭਰੇ ਪੁਖ਼ਕਰ ਪੁਖ਼ਕਰ ਜਯੋ
ਪੇਖਕਰਿ ਸਸੀਕਰ ਕਰੈ ਦੁਤਿ ਹੀਨ ਹੈ।
ਪੁਖਕਰ ਹੀਨ ਦਿਨਕਰ ਕਰੇ ਛੀਨ ਤਿਸ
ਖਰ ਧਾਰੀ ਦੇਹਿ ਪਰ ਯਾਂਤੇ ਸੋ ਮਲੀਨ ਹੈ।
ਸੁਖਮਾ ਨਿਹਾਰ ਭੋਰ ਦਾਹਿਤਿ ਅਪਾਰ ਆਨ,
ਜਾਰਤਿ ਤੁਖਾਰ, ਏਤੇ† ਔਗੁਨ ਅਧੀਨ ਹੈ।
ਸਤਿਗੁਰੁ ਰਾਮਦਾਸ ਚਰਣ ਮੁਕਤਿ ਦੇਤਿ,
ਉਪਮਾ ਕਮਲ ਕੀ ਨ ਬਨੈ ਬਿਧਿ ਹੀਨ ਹੈ॥ ੧੨ ॥

*ਪੁਖ਼ਕਰ (ਪੁਖ਼ਰੇ) ਪਦ ਦੇ ਅਰਥ ਐਤਨੇ ਕੁ ਹੈਨ:–ਆਕਾਸ਼, ਵਾਯੂ ਮੰਡਲ, ਵਾਯੂ, ਪਾਣੀ, ਕਮਲ, ਹਾਥੀ ਦੀ ਸੁੰਡ ਦਾ ਸਿਰਾ, ਢੋਲ ਦਾ ਪੁੜਾ, ਤਲਵਾਰ ਦਾ ਫਲ, ਤਲਵਾਰ ਦੀ ਮਿਆਨ, ਇਕ ਦ੍ਵੀਪ ਦਾ ਨਾਮ, ਰਾਜਪੂਤਾਨੇ ਵਿਚ ਇਕ ਤੀਰਥ ਝੀਲ ਤੇ ਨਗਰੀ, ਤੀਰ, ਨਿਸ਼ਾਨਕਾਰੀ, ਜੰਗ, ਨਸ਼ਾ, ਪਿੰਜਰਾ; ਮੇਲ, ਹਿੱਸਾ। (ਪੁਖ਼ਰ:)=ਤਲਾ, ਝੀਲ, ਸੱਪ, ਸਾਰਸ, ਪੰਛੀ, ਇਕ ਬੀਮਾਰੀ, ਨਲ ਰਾਜੇ ਦਾ ਭਰਾ, ਸੂਰਜ, ਵਰੁਣ ਦਾ ਪੁੱਤ੍ਰ, ਢੋਲ, ਇਕ ਮਾੜਾ ਜੋਗ ਜਜੋਤਸ਼ ਵਿਚ, ਇਕ ਕਾਲ ਪਾਣ ਵਾਲਾ ਬੱਦਲ, ਕ੍ਰਿਸ਼ਨ ਦਾ ਨਾਮ, ਸ਼ਿਵ ਦਾ ਇਕ ਨਾਮ, ਪੁਸ਼ਕਰ ਦੀਪ ਵਿਚ ਇਕ ਪਹਾੜ ਦਾ ਨਾਮ। ਅਲੰਕਾਰ ਦੁਆਰਾ ਦਿਲ। ਬੁੱਧ ਦਾ ਇਕ ਨਾਮ, ਇਕ ਰਾਖਸ਼ ਦਾ ਨਾਮ, ਭਗਤ ਦਾ ਪੁੱਤਰ, ਸੁਨਕਸ਼ਤ੍ਰ ਵ੍ਰਿਦ ਤੇ ਦੁਰਣ ਕਸ਼ਨੀ ਦੇ ਪੁੱਤ੍ਰ ਦਾ ਨਾਮ, ਕੁਸਦੀਪ ਦੇ ਬ੍ਰਹਮਣਾਂ ਦਾ ਨਾਮ, ਸ਼ਿਵ ਦੀ ਇਕ ਵਹੁਟੀ ਦਾ ਨਾਮ, ਜੈਨੀਆਂ ਵਿਚ ਇਕ ਭਗਤ ਦਾ ਨਾਮ। ਆਮ ਪੰਜਾਬੀ ਵਿਚ ਪੋਖਰ–ਛੱਪੜ–ਨੂੰ ਕਹਿੰਦੇ ਹਨ।

†ਪਾਠਾਂਤ੍ਰ–ਐਸੇ–ਭੀ ਹੈ।

ਪੁਖਕਰ ਭਰੇ=ਪਾਣੀ ਨਾਲ ਭਰੇ। ਪੁਖਕਰ=ਤਲਾ, ਸਰ।
ਪੁਖਕਰ=ਕਮਲ।(ਅ)ਪੁਖਕਰ ਪਦ ਦਾ ਅਰਥ ਸੂਰਜ ਬੀ ਹੈ,ਤੁਕਦਾ ਅਰਥ ਐਉਂ ਬੀ ਬਣਦਾ ਹੈ, ਕਮਲ ਭਰੇ ਤਲਾ ਵਿਚ, ਸੂਰਜ (ਦੀ ਨਿੱਘ ਅੱਪੜਨ ਨਾਲ) ਉਗਦਾ ਹੈ।
ਜਯੋ=ਜੰਮਦਾ ਹੈ, ਉੱਗਦਾ ਹੈ। ਪੇਖਕਰਿ=ਦੇਖਕੇ।
ਸਸੀਕਰ=[ਸਸੀ=ਚੰਦ੍ਰਮਾ। ਕਰ=ਕਰਣ।] ਚੰਦ੍ਰਮਾ ਦੀ ਕਿਰਣ।
ਦੁਤਿਹੀਨ=ਸੁੰਦਰਤਾ ਨੂੰ ਛੀਨ, ਮੁਰਾਦ ਹੈ ਕਿ ਚੰਦ ਚੜ੍ਹੇ ਕਮਲ ਮੁੰਦ ਜਾਂਦੇ ਹਨ, ਸੁੰਦਰਤਾ ਫਿਰ ਨਜ਼ਰ ਨਹੀਂ ਪੈਂਦੀ।
ਪੁਖਕਰ=ਪਾਣੀ। (ਅ) ਪੌਣ ਬੀ ਅਰਥ ਕਰਦੇ ਹਨ, ਕਿ ਸਰਦ ਹਵਾ ਯਾ ਕਰੜੀ ਲੂ ਨਾਲ ਕਮਲ ਮਰ ਜਾਂਦਾ ਹੈ।
ਹੀਨ=ਖਾਲੀ। ਦਿਨਕਰ=ਸੂਰਜ।
ਤਿਸ=ਉਸੇ ਨੂੰ, ਭਾਵ ਕਮਲ ਤੋਂ ਹੈ।
ਖਰ=ਛਾਰ, ਮਿੱਟੀ, ਖੇਹ। ਖਰ=ਦਾ ਅਰਥ ਕੌੜਾ ਬੀ ਹੈ, ਕਮਲ ਦੀ ਨਾਲ ਖੁਰਦਰੀ ਬੀ ਹੁੰਦੀ ਹੈ ਤੇ ਮੈਲੀ ਬੀ।ਅਗੇ ਪਦ'ਯਾਂ ਤੇ'ਪਿਆ ਹੈ,ਇਸ ਕਰਕੇ ਖਰ ਦਾ ਅਰਥ 'ਛਾਰ' ਠੀਕ ਹੈ। [ਸੰਸ:, ਕ੍ਸ਼ਾਰ]।
ਦੇਹਿ=ਦੇਹ ਤੋਂ ਮੁਰਾਦ ਕਮਲ ਦੀ ਨਾਲੀ ਹੈ, ਜੋ ਫੱਲ ਤੋਂ ਲੈ ਹੇਠਾਂ ਤਕ ਜਾਂਦੀ ਹੈ। ਦੇਹ ਉਤੇ ਛਾਰ ਧਾਰੀ ਹੋਈ ਹੈ।
ਸੁਖਮਾ=ਸ਼ੋਭਾ। (ਅ) ਸੁਖਮਯ=ਸੁਖਵਾਲਾ ਥਾਂ।
ਨਿਹਾਰ=ਦੇਖਕੇ, ਲਖਕੇ। ਸੁਖਮਾ ਨਿਹਾਰ=ਸ਼ੋਭਾ ਦੇਖਕੇ।
(ਅ) ਸੁਖਮਯ ਨਿਹਾਰ=ਸੁਖ ਵਾਲਾ ਥਾਉਂ ਲਖਕੇ।
ਦਾਹਿਤਿ=ਸਾੜਦੇ ਹਨ। ਅਪਾਰ=ਅਨੇਕ, ਬਹੁਤ।
ਜਾਰਤਿ=ਸਾੜਦੀ ਹੈ (ਬਰਫ), ਪਾਲੇ ਨਾਲ ਮੁਰਝਾ ਕੇ ਮਰ ਜਾਣ ਨੂੰ ਬੀ ਜਰਨਾ, ਜਾਰਨਾ, ਜਲਨਾ,—ਜਾਲਨਾ—ਆਖਦੇ ਹਨ।
ਤੁਖਾਰ=ਹਿਮ, ਬਰਫ਼, ਕੱਕਰ, ਪਾਲਾ।
ਬਿਧਿਹੀਨ=ਯੁਕਤੀ ਹੀਨ। ਨਜਾਯ ਦੇ ਨੁਕਤੇ ਤੋਂ, ਯੁਕਤੀਹੀਨ। ਮਰਯਾਦਾ ਹੀਨ। ਕਾਵ੍ਯ ਦੇ ਤ੍ਰੀਕੇ ਤੋਂ, ਮਰਯਾਦਾ ਹੀਨ।

ਅਰਥ—ਜਲ ਨਾਲ ਭਰੇ ਤਲਾ (ਵਿਚ) ਕਮਲ ਜੰਮਦਾ (ਉਗਦਾ) ਹੈ, ਤੇ ਚੰਦ੍ਰਮਾ ਦੀ ਕਿਰਨ ਨੂੰ ਵੇਖਕੇ (ਅਪਨੀ) ਸੁੰਦਰਤਾ ਛੀਨ ਕਰ ਲੈਂਦਾ ਹੈ (ਪਰ ਜੇ ਤਲਾ) ਜਲ ਹੀਨ (ਹੋ ਜਾਏ ਤਾਂ) ਉਸੇ (ਕਮਲ) ਨੂੰ (ਉਹੀ) ਸੂਰਜ (ਜੋ ਖਿੜਾਉਂਦਾ ਹੈ) ਛੀਨ ਕਰ ਦੇਂਦਾ ਹੈ। (ਫਿਰ ਕਮਲ ਦੀ) ਦੇਹ (ਨਾਲੀ) ਮਿੱਟੀ ਨਾਲ ਲਿਬੜੀ ਰਹਿੰਦੀ ਹੈ, ਇਸੇ ਕਰਕੇ ਸੋ (ਕਮਲ ਦੀ ਦੇਹ) ਮਲੀਨ ਹੈ। (ਫਿਰ ਕਮਲ ਦੀ) ਸ਼ੋਭਾ ਦੇਖਕੇ ਅਨੇਕਾਂ ਹੀ ਭੌਰੇ ਆਕੇ (ਇਸਦਾ ਰਸ ਚੂਸਦੇ ਤੇ ਪਰਾਗ ਉਡਾਕੇ ਮਾਨੋਂ ਇਸਨੂੰ) ਸਾੜਦੇ

ਹਨ, (ਫਿਰ ਜਦ ਸਿਆਲ ਆਵੇ ਤਾਂ) ਤੁਖਾਰ (ਇਸਨੂੰ) ਸਾੜਦੀ ਹੈ, (ਸੋ ਕਮਲ ਤਾਂ) ਐਤਨੇ ਅਵਗੁਣਾਂ ਦੇ ਅਧੀਨ ਹੈ, (ਉਧਰ) ਸਤਿਗੁਰੂ ਰਾਮਦਾਸ ਜੀ ਦੇ ਚਰਣ (ਨਾ ਕੇਵਲ ਸਭ ਤਰ੍ਹਾਂ ਦੀ ਅਧੀਨਤਾ ਤੋਂ ਆਪ ਸੁਤੰਤ੍ਰ ਹਨ, ਸਗੋਂ ਔਗੁਣਾਂ ਵਿਚ ਬੱਧਿਆਂ ਨੂੰ) ਮੁਕਤੀ ਦੇਂਦੇ ਹਨ, (ਇਸ ਲਈ) ਕਮਲ ਦੀ ਉਪਮਾ (ਚਰਨਾਂ ਨਾਲ) ਨਹੀਂ ਬਣਦੀ (ਕਿਉਂਕਿ ਅਵਗੁਣਾਂ ਦੇ ਅਧੀਨ ਨੂੰ ਅਵਗੁਣਾਂ ਤੋਂ ਸੁਤੰਤ੍ਰਤਾ ਦੇਣ ਵਾਲੇ ਨਾਲ ਉਪਮਾ ਦੇਣੀ) ਯੁਕਤੀ ਹੀਨ (ਬਾਤ) ਹੈ।

ਭਾਵ—ਕਵਿ ਜੀ ਨੇ ਇਸ ਕਬਿੱਤ ਵਿਚ ਕਮਲ ਨੂੰ ਕਈ ਔਗੁਣਾਂ ਯਾ ਬੁੜਾਂ ਤੇ ਮੁਥਾਜੀਆਂ ਦੇ ਅਧੀਨ ਹੋਇਆ ਦੱਸਿਆ ਹੈ, ਤਲਾ ਤੇ ਪਾਣੀ ਦੇ ਅਧੀਨ ਹੈ, ਫੇਰ ਚੰਦ੍ਰਮਾ ਚੜ੍ਹੇ ਤਾਂ ਮੁੰਦ ਜਾਂਦਾ ਹੈ, ਸੂਰਜ ਦੇ ਚੜ੍ਹੇ ਰਿਹਾਂ ਖਿੜਦਾ ਹੈ, ਤਾਂਤੇ ਸੂਰਜ ਦੇ ਅਧੀਨ ਹੈ। ਫਿਰ ਓਹੀ ਸੂਰਜ, ਜੋ ਉਸਦਾ ਆਸਰਾ ਹੈ, ਜੇ ਪਾਣੀ ਤਲਾ ਵਿਚੋਂ ਸੁੱਕੇ ਤਾਂ ਉਸਨੂੰ ਸਾੜ ਦੇਂਦਾ ਹੈ, ਤਾਂਤੇ ਤਲਾ ਦੇ ਪਾਣੀ ਦੀ ਅਧੀਨਤਾਈ ਨਾ ਕੇਵਲ ਜੰਮਣ ਉਭਾਣ ਤੇ ਮੈਲਣ ਖਿੜਨ ਲਈ ਹੈ, ਪਰ ਸੂਰਜ ਤੋਂ ਜੋ ਸੁਖ ਲੈਂਦਾ ਹੈ, ਉਸ ਲਈ ਬੀ ਪਾਣੀ ਦੇ ਅਧੀਨ ਹੈ। ਪਾਣੀ ਦਾ ਚਿਕੜ ਤੇ ਸਿਵਾਲ (ਮੈਲ) ਉਸਦੀ ਨਾਲਿ ਨੂੰ ਲਗੀ ਰਹਿੰਦੀ ਹੈ, ਇਸਤਰ੍ਹਾਂ ਉਸਦੀ ਦੇਹ ਮਲੀਨ ਹੈ। ਭੌਰੇ ਆਕੇ ਉਸਦਾ ਮਕਰੰਦ ਰਸ ਚੁਸਦੇ ਹਨ, ਪਰਾਗ ਨੂੰ ਉਡਾਉਂਦੇ ਹਨ। ਐਉਂ ਉਸਨੂੰ ਖੇਦ ਪੁਜਦਾ ਹੈ, ਇਹ ਬੀ ਅਧੀਨਤਾਈ ਹੋਈ। ਫੇਰ ਰੁਤ ਬਦਲੈ ਤੇ ਪਾਲੇ ਨਾਲ ਮਰ ਜਾਂਦਾ ਹੈ, ਸੋ ਐਸੇ ਔਗੁਣਾਂ, ਲੋੜਾਂ ਯਾਂ ਬੁੜਾਂ ਤੇ ਖੇਦਾਂ ਵਾਲੇ ਕਮਲ ਦੀ ਚਰਣਾਂ ਨਾਲ ਸ਼ੋਭਾ ਨਹੀਂ ਬਣਦੀ, ਕਿਉਂਕਿ ਚਰਣ ਗੁਰੂ ਰਾਮਦਾਸ ਜੀ ਦੇ ਨਾਂ ਕੇਵਲ ਬੁੜਾਂ ਤੇ ਲੋੜਾਂ ਤੋਂ ਸ੍ਵਾਧੀਨ ਹਨ, ਸਗੋਂ ਦੂਸਰਿਆਂ ਦੀਆਂ ਬੁੜਾਂ ਲੋੜਾਂ ਦੂਰ ਕਰਦੇ, ਭਵਬਾਧਾ ਵਿਚ ਬੱਝਿਆਂ ਦੀ ਬੰਦਖਲਾਸ ਕਰਦੇ ਤੇ ਮੁਕਤੀ ਦੇਂਦੇ ਹਨ।

ਸੂਚਨਾ—ਇਸ ਕਬਿੱਤ ਵਿਚ ਕਵਿ ਜੀ ਨੇ ਜੋ ਪਦਾਰਥ ਕਮਲ ਦੇ ਅਵਗੁਣਾਂ ਵਿਚ ਗਿਣੇ ਹਨ ਸੋ ਇਕ ਧੁਨੀ ਲਈ ਬੈਠੇ ਹਨ ਕਿ ਉਨ੍ਹਾਂ ਦੇ ਸਦਰਸ਼ ਜੋ ਅਵਗੁਣ ਹਨ ਉਨ੍ਹਾਂ ਤੋਂ ਸਤਿਗੁਰ ਦੇ ਚਰਣ ਨਾ ਕੇਵਲ ਸੁਤੰਤ੍ਰ ਹਨ, ਸਗੋਂ ਫਾਥਿਆਂ ਨੂੰ ਸੁਤੰਤ੍ਰਤਾ ਦੇ ਦਾਤੇ ਹਨ। ਜਿਵੇਂ:—

ਤਾਲ ਵਾਂਙੁ ਇਹ ਸੰਸਾਰ ਹੈ*।
ਜਲ ਵਾਂਙੁ ਸੰਸਾਰ ਦੇ ਪਦਾਰਥ ਹਨ।
ਸੂਰਜ ਵਾਙੁ ਸੰਸਾਰ ਦੇ ਅਨਕੂਲ ਪੁਰਖ ਹਨ।
ਚੰਦ ਵਾਙੁ ਸੰਸਾਰ ਦੇ ਪ੍ਰਤਿਕੂਲ ਪੁਰਖ ਹਨ।
ਖਰ ਵਾਙੁ ਸੰਸਾਰ ਦੇ 'ਸੁਤ ਬਿਤ ਲੋਕ'—ਅਰਥਾਤ ਕੁਟੰਬ, ਇੱਜ਼ਤ ਦੀ ਪਕੜ- ਮੈਲ ਯਾ ਕੋੜਾਵਾਕ-ਖਰ-ਕੰਢਾ ਹੈ।
ਭੌਰੇ ਵਾਙੁ ਸੰਸਾਰ ਦੇ ਆਰਤ ਤੇ ਸਵਾਲੀ ਲੋਕ ਹਨ।

*ਇਸਦੀ ਵਿਸ਼ੇਸ਼ ਵਿਚਾਰ ਲਈ ਵੇਖੋ ਇਸੇ ਅਧਜਾਯ ਦਾ ੨੪ ਵਾਂ ਛੰਦ।

ਤੁਖਾਰ ਵਾਙੂ ਸੰਸਾਰ ਤੇ ਜ਼ਮਾਨੇ ਦੇ ਵਿਘਨਕਾਰੀ ਹਨ।

ਸੰਸਾਰ ਤੇ ਇਸਦੇ ਪਦਾਰਥਾਂ ਦੇ ਚਰਣ ਮੁਥਾਜ ਨਹੀਂ, ਜੋ ਸਗੋਂ ਪਦਾਰਥ ਚਰਣੀ ਲਗਦੇ ਹਨ ਓਹ ਸ਼ੁਭ ਕੰਮਾਂ ਤੇ ਦੁੱਖਾਂ ਤੋਂ ਖਲਾਸੀ ਦੇਣ ਦੇ ਕੰਮਾਂ ਪਰ ਖਰਚ ਹੁੰਦੇ ਹਨ। ਅਨਕੂਲ ਪ੍ਰਤਿਕੂਲ ਪੁਰਖ, ਸੱਜਣ, ਤੇ ਕੁਸੱਜਣ, ਚਰਨਾਂ ਨੂੰ ਬਿਕਾਸ ਤੋਂ ਮੁੰਦਣ ਨਹੀਂ ਦੇਂਦੇ, ਅਨਕੂਲ ਚਰਨ ਪਰਸ ਕੇ ਹੋਰ ਉੱਚੇ ਤੇ ਪ੍ਰਤਿਕੂਲ ਚਰਣ ਪਰਸਕੇ ਈਰਖਾ ਤੇ ਦ੍ਵੈਖ ਤੋਂ ਛੁਟਕਾਰਾ ਪਾਉਂਦੇ ਹਨ। ਸਤਿਗੁਰੂ ਜੀ ਕੁਟੰਬ ਵਿਚ ਬੈਠੇ ਹਨ,ਪਰ ਕੁਟੰਬ ਦੀ ਕਿ ਪਦਾਰਥਾਂ ਦੀ ਕਿ ਇਜ਼ਤ ਮਾਨ ਦੀ,ਕਿਸੇ ਦੀ ਬੀ ਕੋਈ ਪਕੜ ਨਹੀਂ, ਸਗੋਂ ਇਨ੍ਹਾਂ ਪਕੜਾਂ ਵਾਲੇ ਲੋਕੀ ਜੋ ਬੀ ਚਰਨ ਪਰਸਦੇ ਹਨ, ਪਕੜਾਂ ਤੋਂ ਛੁੱਟਕੇ ਉੱਚ ਸੁਰਤੇ ਹੋ ਜਾਂਦੇ ਹਨ। ਆਰਤ ਤੇ ਲੋੜ੍ਹਵੰਦ ਚਰਣਾਂ ਦੀ ਦੁਤੀ ਨੂੰ ਨਹੀਂ ਹਰਦੇ; ਸਗੋਂ ਚਰਣ ਪਰਸਕੇ ਸੁਖੀ ਤੇ ਦੁੱਖਾਂ ਤੋਂ ਆਜ਼ਾਦੀ ਪ੍ਰਾਪਤ ਕਰਦੇ ਹਨ, ਜ਼ਮਾਨੇ ਦੇ ਵਿਘਨਕਾਰੀ ਆਕੇ ਖੋਭ ਨਹੀਂ ਦੇਂਦੇ, ਵਿਘਨਕਾਰੀ ਚਰਣ ਪਰਸਕੇ ਆਪ ਵਿਘਨਾਂ ਦੀ ਬਾਣ ਤੋਂ ਛੁੱਟਕੇ ਉੱਚੇ ਹੋ ਜਾਂਦੇ ਹਨ।

੮. ਇਸ਼੍ਟ ਗੁਰੂ–ਸ਼੍ਰੀ ਗੁਰੂ ਅਰਜਨ ਦੇਵ ਜੀ–ਮੰਗਲ।

ਦੋਹਰਾ–**ਸ਼੍ਰੀ ਅਰਜਨ ਸ਼੍ਰੋਤਾ ਅਰਜ, ਸਿਰਜਨ ਆਰਜਤਾਯ।**
ਲਰਜਤਿ ਜਮ ਜਿਨ ਨਾਮ ਤੇ,ਬੰਦੋਂ* ਤਿਨ ਜੁਗ ਪਾਯ ॥੧੩॥

ਸ਼੍ਰੋਤਾ=ਸੁਣਨ ਵਾਲੇ। ਅਰਜ਼=ਬੇਨਤੀ; ਪ੍ਰਾਰਥਨਾ [ਅਰਬੀ, ਅਰਜ਼]
ਸਿਰਜਨ=ਰਚਨਹਾਰ।
ਆਰਜ=ਸਤਿਕਾਰ ਯੋਗ ਤੇ ਵਡਿਆਈ ਯੋਗ। [ਸੰਸ:, ਆਰਯ]
ਆਰਜਤਾਯ=ਆਰਯਤ੍ਵ=ਵਡਿਆਈ।
ਲਰਜਤਿ=ਕੰਬਦਾ ਹੈ। [ਫਾਰਸੀ, ਲਰਜ਼ੀਦਨ=ਕੰਬਣਾ। ਲਰਜਤ, ਹਿੰਦੀ]
ਜਮ=ਯਮ, ਧਰਮਰਾਜ। ਬੰਦੋਂ=ਨਮਸਕਾਰ ਕਰਦਾ ਹਾਂ। ਜੁਗ=ਦੋਹਾਂ।

ਅਰਥ–ਸ਼੍ਰੀ (ਗੁਰੂ) ਅਰਜਨ (ਦੇਵ ਜੀ) ਬੇਨਤੀਆਂ ਦੇ ਸੁਣਨ ਵਾਲੇ (ਤੇ) ਵਡਿਆਈਆਂ ਦੇ ਰਚਣਹਾਰ ਹਨ, ਜਿਨ੍ਹਾਂ ਦੇ ਨਾਮ ਤੋਂ ਯਮ ਕੰਬਦਾ ਹੈ, (ਮੈਂ) ਉਨ੍ਹਾਂ ਦੇ ਦੋਹਾਂ ਚਰਨਾਂ ਤੇ ਨਮਸਕਾਰ ਕਰਦਾ ਹਾਂ।

ਭਾਵ–ਸ਼੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੀਆਂ ਬੇਨਤੀਆਂ ਦੇ ਸੁਣਨ ਵਾਲੇ ਹਨ। ਅਪਣੇ ਸਿੱਖਾਂ ਤੇ ਕ੍ਰਿਪਾਲੂ ਤੇ ਉਨ੍ਹਾਂ ਦੀ ਬ੍ਰਿਥਾ ਨੂੰ ਸੁਣਦੇ ਹਨ। ਸਾਰੀਆਂ ਬੇਨਤੀਆਂ ਲੋੜਾਂ ਤੇ ਨਿਰਭਰ ਰਖਦੀਆਂ ਹਨ। ਸਾਰੀਆਂ ਲੋੜਾਂ ਦੋ ਕਿਸਮਾਂ ਹੇਠ ਆ ਜਾਂਦੀਆਂ ਹਨ, ਇਕ ਲੌਕਿਕ ਤੇ ਦੂਜੀਆਂ ਪਾਰਲੌਕਿਕ। ਸੋ ਕਵਿ ਜੀ ਕਹਿੰਦੇ ਹਨ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀਆਂ ਦੋ ਮਹਾਨ ਤਾਕਤਾਂ ਹਨ, ਇਕ ਤਾਂ ਇਹ ਕਿ ਵਡਿਆਈਆਂ ਦੇ ਰਚਣਹਾਰ ਹਨ, ਜਗਤ ਵਿਚ ਜਿਤਨੀਆਂ ਕੁ ਉਚਜਾਈਆਂ, ਵਡਿਆਈਆਂ ਅਰਥਾਤ ਲੋੜੀਦੀਆਂ ਗੱਲਾਂ ਹਨ ਉਨ੍ਹਾਂ ਦੇ ਰਚਣੇ ਨੂੰ

*ਪਾਠਾਂਤ੍ਰ–ਬੰਦੇ–ਬੀ ਹੈ।

ਸਮਰੱਥ ਹਨ, ਅਤੇ ਪਰਲੋਕ ਵਿਚ ਜਮ ਉਨ੍ਹਾਂ ਦਾ ਨਾਮ ਸੁਣਕੇ ਹੀ ਕੰਬਦਾ ਹੈ, ਇਤਨੀ ਸਮਰੱਥਾ ਉਨ੍ਹਾਂ ਦੀ ਓਥੇ ਹੈ। ਇਸ ਕਥਨ ਵਿਚ ਧ੍ਵਨੀ ਇਹ ਹੈ ਕਿ ਸਿੱਖਾਂ ਦੀਆਂ ਅਰਦਾਸਾਂ ਸੁਣਕੇ ਪੁਜਾਵਨਹਾਰ ਹਨ, ਕਿਉਂਕਿ ਲੋਕ ਤੇ ਪਰਲੋਕ ਦੋਹੀਂ ਥਾਈਂ ਓਹ ਸਮਰੱਥ ਹਨ। ਐਸੇ ਸਰਬ ਸਮਰੱਥ ਸਤਿਗੁਰ ਦੇ ਚਰਨਾਂ ਪਰ ਮੇਰੀ ਬੰਦਨਾ ਹੈ।

ਕਵਿੱਤ–ਲੋਚਨ ਬਿਲੋਕਤਿ ਨ ਚਾਹੈਂ ਚਿਤ ਆਨ ਦੁਤਿ,
ਬਿਸ਼ੇ ਕੋ ਬਿਲਾਸ ਆਸ ਪਾਸਨ ਨ ਜਾਵਈ।
ਕਾਨ ਆਨ ਗਾਨ ਤਾਨ ਸੁਨੈ ਨ ਅਯਾਨ ਜਿਵ*,
ਬਿਸਰਾ ਅਪਾਨ ਤਨਮਾਨ ਸੋ ਨ ਆਵਈ।
ਭਈ ਉਨਮੱਤਿ ਗਤਿ ਆਨੰਦ ਉਦਧਿ ਵਤਿ,
ਚਿੱਤ ਮੈਂ ਬਿਓਗ ਤਿਸ ਕਬਹੂੰ ਨ ਭਾਵਈ।
ਜਾਨ† ਅਰਜਨ ਪਦ ਪਦਮ ਕੋ ਦੇਖਿ ਕਰਿ,
ਸਿੱਖ ਮਨ ਭੌਰ ਭਯੋ ਭ੍ਰਮਤਿ ਲੁਭਾਵਈ ॥ ੧੪ ॥

ਲੋਚਨ=ਨੈਣ, ਅੱਖਾਂ। ਬਿਲੋਕਤਿ=ਦੇਖਕੇ।
ਚਿਤ=ਦਿਲ, (ਅ) ਦੇਖਣਾ। ਦੁਤਿ=ਸੁੰਦਰਤਾ। ਬਿਲਾਸ=ਕਉਤਕ।
ਪਾਸਨ=ਆਸ ਪਾਸ, ਨੇੜੇ ਤੇੜੇ। ਕਿਤੇ ਪਾਠ 'ਆਸ ਪਾਸ ਨਹਿੰ' ਭੀ ਹੈ।
ਕਾਨ=ਕੰਨ। ਆਨ=ਹੋਰ। ਗਾਨ=ਗਾਉਣਾ।
ਤਾਨ=ਤਾਨਾਂ। ਰਾਗ ਦਾ ਫੈਲਾਵ ਯਾ ਪ੍ਰਸਤਾਵ।
ਅਯਾਨ ਜਿਵ=ਅਜਾਣੇ ਵਾਂਙੂ। ਬਿਸਰਾ=ਵਿਸਰ ਗਿਆ।
ਅਪਾਨ=ਆਪਾ। ਤਨਮਾਨ ਸੋ=ਦੇਹ ਅਭਿਮਾਨ ਦੀ ਸੋ (ਕਨਸੋ), ਭਾਵ ਦੇਹ ਅਭਿਮਾਨ ਦੀ ਕਨਸੋ ਕੰਨੀ ਨਹੀਂ ਪੈਂਦੀ।
ਉਨਮੱਤਿ=ਮਸਤ। ਚੜ੍ਹੀ ਸੁਰਤ ਵਾਲੀ ਦਸ਼ਾ।
ਗਤਿ=ਹਾਲਤ। ਉਦਧਿ=ਸਮੁੰਦਰ।
ਵਤਿ=ਸਮਾਨ, ਵਾਂਙੂ। ਬਿਓਗ=ਵਿਛੋੜਾ, ਵਿਛੁੜਨਾ।
ਜਾਨ=ਯਾਨ=ਤਾਰਨਹਾਰ। ਕੋਈ ਤਾਰਨਹਾਰ ਮੈਂ। [ਸੰਸ:, ਯਾਨ] (ਅ) ਜਾਨਕੇ, ਜਾਣਕੇ। ਅਰਜਨ=ਸ਼੍ਰੀ ਗੁਰੂ ਅਰਜਨ ਦੇਵ ਜੀ।
ਪਦ=ਚਰਣ। ਪਦਮ=ਕਮਲ।
ਭ੍ਰਮਤਿ=ਭਉਂਦਾ, ਦੁਆਲੇ ਫਿਰਦਾ, ਦੂਰ ਨਹੀਂ ਜਾਂਦਾ।
ਲੁਭਾਵਈ=ਲੋਭਦਾ ਹੈ, ਪਿਆਰ ਕਰਦਾ ਹੈ।

ਅਰਥ–(ਗੁਰ ਸਿੱਖ ਦੀਆਂ) ਅੱਖਾਂ (ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਦਰਸ਼ਨ) ਵੇਖਕੇ

*ਪਾਠਾਂਤ੍ਰ–ਇਵ–ਬੀ ਹੈ। †ਪਾਠਾਂਤ੍ਰ–ਗੁਰ–ਬੀ ਹੈ।

ਦਿਲ ਵਿਚ ਹੋਰ ਸੁੰਦਰਤਾ ਨੂੰ (ਵੇਖਣਾ) ਨਹੀਂ ਚਾਹੁੰਦੀਆਂ, (ਭਾਵੇਂ) ਆਸੇ ਪਾਸਿਆਂ ਵਲ ਵਿਸ਼ਿਆਂ ਦੇ ਕੌਤਕ (ਪਏ ਹੋਣ, ਅੱਖਾਂ ਉਧਰ ਬੀ) ਨਹੀਂ ਜਾਂਦੀਆਂ।

(ਗੁਰ ਸਿਖ ਦੇ) ਕੰਨ (ਉਨ੍ਹਾਂ ਦਾ ਬਚਨ ਸੁਣਕੇ) ਹੋਰ ਤਾਨਾਂ ਤੇ ਗਾਉਣਾਂ ਨੂੰ ਬਾਲਕਾਂ ਵਾਂਙੂ ਨਹੀਂ ਸੁਣਦੇ, (ਉਨ੍ਹਾਂ ਨੂੰ) ਆਪਾ ਭੁੱਲ ਗਿਆ ਹੈ, ਤੇ ਦੇਹ ਅਭਿਮਾਨ ਦੀ ਸੋ (ਭੀ ਉਨ੍ਹਾਂ ਨੂੰ) ਨਹੀਂ ਆਉਂਦੀ।

(ਗੁਰ ਸਿੱਖਾਂ ਦੇ ਮਨ ਦੀ) ਗਤੀ ਮਸਤੀ ਵਾਲੀ ਹੋ ਗਈ ਹੈ ਅਰ ਸਮੁੰਦਰ ਵਾਂਙੂ (ਅਪਾਰ) ਆਨੰਦ (ਉਨ੍ਹਾਂ ਦੇ ਅੰਦਰ ਉਛਾਲੇ ਲੈਂਦਾ ਹੈ); (ਐਸਾ ਕਿ) ਉਸ(ਅਵਸਥਾ) ਤੋਂ ਵਿਛੜਨਾ (ਉਨ੍ਹਾਂ ਦੇ) ਚਿਤ ਨੂੰ ਕਦੇ ਨਹੀਂ ਭਾਉਂਦਾ।

ਸਿੱਖ ਦਾ ਮਨ ਤਾਰਨਹਾਰ (ਗੁਰੂ) ਅਰਜਨ (ਦੇਵ ਜੀ ਦੇ) ਚਰਣਾਂ ਕਮਲਾਂ ਨੂੰ ਦੇਖਕੇ ਭੌਰੇ (ਵਤ) ਪ੍ਰੇਮੀ ਹੋਕੇ (ਉਨ੍ਹਾਂ ਦੇ) ਦੁਆਲੇ ਘੁੰਮਦਾ ਹੈ*।

੯. ਇਸ਼੍ਟ ਗੁਰੂ–ਸ਼੍ਰੀ ਗੁਰੂ ਹਰਿਗੋਵਿੰਦ ਜੀ–ਮੰਗਲ।

ਦੋਹਰਾ–ਸ਼੍ਰੀ ਗੁਰੂ ਹਰਿਗੋਵਿੰਦ ਬਰ ਸਨਧਬੱਧ ਧਰਿ ਧਯਾਨ।
ਬੰਦ ਦੋਊ ਕਰ ਬੰਦਨਾ ਸੁੰਦਰ ਦੁਤਿ ਮਦਨਾਨ ॥੧੫॥

ਬਰ=ਸ੍ਰੇਸ਼ਟ। (ਦੇਖੋ ਪਿੱਛੇ, ਪੰਨਾ ੨੧ ਦੇ ਚਿੰਨ੍ਹਾਂ ਦੀ ਟੂਕ)।
ਸਨਧਬੱਧ=ਤਯਾਰਬਰਤਯਾਰ, ਸ਼ਸਤ੍ਰ ਬਸਤ੍ਰ ਸਜੇ ਸਜਾਏ ਹੋਏ[ਸੰਸਃ, ਸਨ੍ਨਦ੍ਧ]
ਦੋਊ ਕਰ=ਦੋਵੇਂ ਹਥ। ਦੁਤਿ=ਕ੍ਰਾਂਤੀ, ਸੁਹਣੱਪ, ਆਭਾ।
ਮਦਨਾਨ=ਮਦ+ਨਾਨ=ਮਦ ਨਹੀਂ ਰਹਿੰਦਾ। (ਅ) ਮਦਨਾ+ਨ=ਕਾਮਦੇਵ ਦੀ ਦੁਤਿ ਓਹਨਾਂ ਦੀ ਸੁੰਦਰਤਾ ਨੂੰ ਨਹੀਂ ਪੁੱਜ ਸਕਦੀ। ਕਿਉਂਕਿ ਉਸ ਦੀ ਸੁੰਦਰਤਾ ਸ਼ਰੀਰਕ ਹੈ, ਗੁਰੂ ਜੀ ਦੀ ਸਤੋਗੁਣੀ ਤੇ ਰੂਹਾਨੀ ਹੈ।

ਅਰਥ–ਸ਼੍ਰੀ ਗੁਰੂ ਹਰਗੋਵਿੰਦ (ਜੀ ਨੂੰ ਜੋ ਹਰ ਪਹਿਲੂ ਤੋਂ) ਸ੍ਰੇਸ਼ਟ (ਹਨ) (ਉਨ੍ਹਾਂ ਦੀ) ਸਨੱਧਬੱਧ(ਮੂਰਤੀ ਦਾ)ਧਿਆਨ ਧਰਕੇ (ਜਿਸ ਮੂਰਤੀ ਦੇ ਸਾਹਮਣੇ ਕਿ) ਸੁੰਦਰਤਾ ਦੀ ਆਭਾ ਦਾ ਬੀ ਮਦ ਨਹੀਂ ਰਹਿੰਦਾ (ਮੈਂ) ਦੋਵੇਂ ਵੱਥ ਜੋੜ ਕੇ ਮੱਥਾ ਟੇਕਦਾ ਹਾਂ।

ਕਵਿੱਤ–ਅਮਲ ਕਮਲ ਜੈਸੇ ਕੈਸੇ ਕਹੌਂ ਪਦ ਜੁਗ,
ਰਜਨੀ ਮੈਂ ਆਨ ਗਤਿ ਹੋਤਿ ਜਿਨ ਬਾਨ ਹੈ।

---

*ਇਉਂ ਬੀ ਅਰਥ ਲਗਦਾ ਹੈ, ਕਿ ਗੁਰੂ ਅਰਜਨ ਦੇਵ ਜੀ ਦੇ ਦਰਨਾਂ ਕਮਲਾਂ ਨੂੰ ਦੇਖਕੇ ਸਿੱਖ ਦਾ ਮਨ ਭੌਰੇ ਵਤ ਦੁਆਲੇ ਭੌਂਦਾ ਹੈ, (ਤੇ) ਕਲਪ ਬ੍ਰਿੱਛ (ਵਾਕਰ) ਜਾਣਕੇ (ਉਸ ਤੇ) ਲੁਭਾਇਮਾਨ ਹੋ ਰਿਹਾ ਹੈ। ਇੱਥੇ 'ਅਰਜਨ' ਦੇਹੁਰੀ ਦੀਪਕ ਤੇ ਸ਼ਲੇਖ ਹੈ।

ਐਉਂ ਬੀ ਅਰਥ ਕਰਦੇ ਹਨ: ਸਿੱਖ ਮਨ ਗੁਰੂ ਜੀ ਦੇ ਚਰਣਾਂ ਨੂੰ ਕਮਲ (ਜਾਨ) ਸਮਝਕੇ ਦੇਖਦਾ ਹੈ, (ਦੇਖਦੇ ਸਾਰ) ਭੌਰਾ ਹੋਕੇ ਉਨ੍ਹਾਂ ਦੇ ਹੀ ਦੁਆਲੇ ਘੁੰਮਦਾ ਹੈ।

ਜਾਨਿਯੇ ਸੰਤਾਨ ਕੇ ਸਮਾਨ ਬਨੈ ਅਨਬਨ,
ਦਾਨੀ ਮਨ ਕਾਮਨਾ ਨ ਦਾਨੀ ਮੋਖ ਗਯਾਨ ਹੈ।
ਚਿੰਤਾਮਣਿ ਜੈਸੇ ਨਖ ਭਾਖੇ ਨ ਪਰਤਿ ਮੁਖ,
ਮੋਹ ਨ ਮਿਟਾਵੈ ਦੁਖ ਜਾਨਤਿ ਜਹਾਨ ਹੈ।
ਸ਼੍ਰੀ ਹਰਿਗੋਵਿੰਦ ਪਦ ਆਨੰਦ ਕੇ ਕੰਦ ਜੋਊ,
ਉਪਮੇਯ*ਆਪ ਪੁਨ ਆਪੇ ਉਪਮਾਨ ਹੈਂ ॥੧੬॥

ਅਮਲ=ਨਿਰਮਲ, ਮੈਲ ਤੋਂ ਰਹਿਤ। ਪਦ ਜੁਗ=ਦੋਵੇਂ ਚਰਣ।
ਰਜਨੀ=ਰਾਤ। ਆਨ ਗਤਿ=ਉਲਟ ਗਤਿ, ਦਿਨ ਵੇਲੇ ਖਿੜਦਾ ਹੈ ਰਾਤਿ ਨੂੰ ਇਸ ਤੋਂ ਉਲਟਗਤਿ ਭਾਵ ਬੰਦ ਹੋ (ਮੁੰਦਿਆ) ਜਾਂਦਾ ਹੈ।
ਸੰਤਾਨ=ਕਲਪ ਬ੍ਰਿੱਛ।
ਕਾਮਨਾ=ਮਨ ਦੀ ਕਾਮਨਾ, ਇੱਛਾ, ਸੰਸਾਰਕ ਲੋੜਾਂ ਦੀ ਮੰਗ।
ਚਿੰਤਾਮਣਿ=ਇਕ ਪ੍ਰਕਾਰ ਦਾ ਰਤਨ, ਜੋ ਜਿਸਦੇ ਪਾਸ ਹੋਵੇ ਉਸਦੇ ਚਿੰਤਨ ਕੀਤੇ ਸੰਸਾਰਕ ਪਦਾਰਥ ਦੇ ਦਿੰਦਾ ਹੈ। ਨਖ=ਨਹੁੰ।
ਭਾਖੇ=ਕਹੇ, ਆਖੇ। ਭਾਖੇ ਨ ਪਰਤਿ ਮੁਖ=ਮੂੰਹੋਂ ਨਹੀਂ ਆਖੇ ਜਾਂਦੇ।
ਕੰਦ=ਫਲ। ਧਰਤੀ ਵਿਚੋਂ ਨਿਕਲਨ ਵਾਲੇ ਖਾਣੇ ਯੋਗ ਫਲ। (ਅ) ਬੱਦਲ [ਕੰ=ਪਾਣੀ, ਦ=ਦਾਤਾ]। ਆਨੰਦ ਕੰਦ=ਮੁਰਾਦ ਹੈ ਆਨੰਦ ਦੇ ਦਾਤਾ।
ਉਪਮੇਯ=ਜਿਸਨੂੰ ਉਪਮਾ ਦੇਵੀਏ।
ਉਪਮਾਨ=ਜਿਸਦੀ ਉਪਮਾ ਦੇਵੀਏ, ਜੀਕੂੰ ਕਮਲ ਉਪਮਾਨ ਤੇ ਚਰਨ ਉਪਮੇਯ ਹਨ।

ਅਰਥ—(ਸ਼੍ਰੀ ਹਰਿਗੋਵਿੰਦ ਜੀ ਦੇ) ਦੋਹਾਂ ਨਿਰਮਲ ਚਰਨਾਂ ਨੂੰ ਕਮਲਾਂ ਵਰਗੇ ਕਿਸ ਤਰ੍ਹਾਂ ਆਖਾਂ, ਜਿਨ੍ਹਾਂ (ਕਮਲਾਂ) ਨੂੰ ਰਾਤ ਵੇਲੇ ਉਲਟ ਗਤੀ ਵਾਲਾ ਹੋ ਜਾਣੇ ਦੀ ਬਾਣ ਹੈ।
(ਜੇ ਚਰਨਾਂ ਨੂੰ) ਕਲਪ ਬ੍ਰਿੱਛ ਦੇ ਤੁੱਲ ਜਾਣੀਏਂ ਤਾਂ (ਇਹ ਗਲ ਬੀ) ਨਹੀਂ ਬਣਦੀ (ਕਿਉਂਕਿ ਕਲਪ ਬ੍ਰਿੱਛ) ਮਨ ਦੀਆਂ ਕਾਮਨਾ ਦਾ ਦੇਣਹਾਰਾ ਹੈ, ਗਯਾਨ (ਤੇ) ਮੁਕਤੀ ਦਾ ਦਾਤਾ ਨਹੀਂ ਹੈ।
(ਗੁਰੂ ਜੀ ਦੇ ਚਰਨਾਂ ਦੇ) ਨਹੁੰ ਚਿੰਤਾਮਣਿ ਵਰਗੇ (ਬੀ) ਮੂੰਹੋਂ ਆਖੇ ਨਹੀਂ ਜਾਂਦੇ, (ਕਿਉਂਕਿ ਚਿੰਤਾਮਣਿ)ਮੋਹ ਦਾ ਦੁਖ ਨਹੀਂ ਮਿਟਾਉਂਦੀ,(ਇਹ ਗਲ) ਜਗਤ ਜਾਣਦਾਹੈ। ਸ਼੍ਰੀ (ਗੁਰੂ) ਹਰਗੋਬਿੰਦ ਜੀ ਦੇ ਚਰਣ ਜੋ ਆਨੰਦ ਦੇ ਦਾਤਾ ਹਨ (ਓਹ) ਆਪੇ ਹੀ ਉਪਮੇਯ ਹਨ (ਤੇ) ਫਿਰ ਆਪੇ ਹੀ ਉਪਮਾਨ ਹਨ, (ਅਰਥਾਤ ਆਪਣੇ ਵਰਗੀ ਆਪ ਹੀ ਹਨ)।

ਭਾਵ—ਇਸ ਕਬਿੱਤ ਵਿਚ ਕਵਿ ਜੀ ਸ਼੍ਰੀ ਗੁਰੂ ਹਰਗੋਵਿੰਦ ਜੀ ਦੇ ਪਵਿੱਤ੍ਰ ਚਰਨਾਂ ਨੂੰ

*ਪਾਠਾਂਤ੍ਰ—ਉਪਮਾਈ—ਬੀ ਹੈ।

ਕਮਲ, ਕਲਪ ਬ੍ਰਿੱਛ ਤੇ ਚਿੰਤਾਮਣਿ ਨਾਲ ਉਪਮਾ ਦੇਕੇ ਉਨ੍ਹਾਂ ਨੂੰ ਨੀਵਾਂ ਦੱਸਦੇ ਹੈਨ। ਕਮਲ ਦਿਨ ਨੂੰ ਖਿੜਦਾ ਤੇ ਰਾਤ ਨੂੰ ਖੇੜੇ ਦੇ ਉਲਟ ਗਤੀ ਵਾਲਾ (ਬੰਦ) ਹੋ ਜਾਂਦਾ ਹੈ। ਪਰ ਸ਼੍ਰੀ ਗੁਰੂ ਹਰਗੋਵਿੰਦ ਜੀ ਦੇ ਚਰਣਾਂ ਦਾ ਧਿਆਨ ਚਾਹੇ ਦਿਨੇ ਕਰੋ ਚਾਹੇ ਰਾਤੀ, ਚਾਹੇ ਸਵੇਰੇ ਕਰੋ ਚਾਹੇ ਸੰਝਾਂ ਸਮੇਂ, ਓਹ ਸਦਾ ਖੇੜਾ ਹੀ ਦਾਨ ਕਰਦੇ ਹਨ। ਇਸੀ ਤਰ੍ਹਾਂ ਕਲਪ ਬ੍ਰਿੱਛ ਮਨ ਦੇ ਵਾਂਛਤ ਪਦਾਰਥ, ਜੋ ਸੰਸਾਰਕ ਹੁੰਦੇ ਹਨ, ਉਹ ਤਾਂ ਦੇਂਦਾ ਆਖਦੇ ਹਨ, ਪਰ–ਮੋਖ ਤੇ ਗਿਆਨ–ਇਨ੍ਹਾਂ ਦੋ ਪਦਾਰਥਾਂ ਦਾ ਦਾਤਾ ਉਸਨੂੰ ਕੋਈ ਨਹੀਂ ਆਖਦਾ, ਇਹੀ ਦੋ ਪਦਾਰਥ ਸਭ ਤੋਂ ਕੀਮਤੀ ਹਨ, ਤੇ ਗੁਰੂ ਜੀ ਦੇ ਚਰਣ ਅਪਣੇ ਧਿਆਨੀ ਨੂੰ ਉਸਦੇ ਨਿਜ ਸਰੂਪ ਦਾ ਗਿਆਨ ਤੇ ਮੁਕਤੀ ਦੇਂਦੇ ਹਨ। ਇਸੀਤਰ੍ਹਾਂ ਚਰਣਾਂ ਨੂੰ ਤਾਂ ਕੀ ਦਰਣਾਂ ਦੇ ਨੋਂਹਾਂ ਨੂੰ ਚਿੰਤਾਮਣਿ ਦੀ ਉਪਮਾ ਦੇਣੀ ਨਹੀਂ ਬਣਦੀ, ਕਿਉਂਕਿ ਮਨ ਦੇ ਚਿੰਦੜੇ ਸੰਸਾਰਕ ਪਦਾਰਥ ਤਾਂ ਓਹ ਭਾਵੇਂ ਦੇ ਸਕੇ, ਪਰ ਉਨ੍ਹਾਂ ਪਦਾਰਥਾਂ ਵਿਚ ਜੋ ਮੋਹ ਹੈ ਓਹ ਜਿਉਂ ਕਾ ਤਿਉਂ ਬਣਿਆ ਰਹਿੰਦਾ ਹੈ। ਤੇ ਗੁਰੂ ਜੀ ਦੇ ਚਰਣ ਯਾ ਚਰਣਾਂ ਦੇ ਨੋਂਹ–ਮੁਰਾਦ ਧਨਾਨ ਤੋਂ ਹੈ ਕਿ–ਧਨਾਨੀ ਨੂੰ ਮੋਹ ਦੇ ਭਯ ਤੋਂ ਠੰਢਕ ਪਾਉਂਦੇ ਹਨ। ਇਸ ਵਾਸਤੇ ਚਿੰਤਾਮਣਿ ਬੀ ਨੀਵੀਂ ਸ਼ੈ ਹੈ, ਉਪਮਾ ਦਿੱਤੇ ਜਾਣ ਦੇ ਲਾਇਕ ਨਹੀਂ ਹੈ। ਤਾਂਤੇ ਕਵਿ ਸੰਪ੍ਰਦਾ ਦੇ ਗਿਣੇ ਤੇ ਬੱਧੇ ਤਿੰਨੇ ਉਪਮਾਨ ਕਮਲ, ਕਲਪ ਬ੍ਰਿੱਛ, ਚਿੰਤਾਮਣਿ, ਸ਼੍ਰੀ ਗੁਰੂ ਜੀ ਦੇ ਚਰਣਾਂ ਰੂਪੀ ਉਪਮੇਯ ਤੋਂ ਨੀਵੇਂ ਹਨ ਅਰ ਉਪਮਾ ਦਿੱਤੇ ਜਾਣ ਦੇ ਲਾਯਕ ਨਹੀਂ। ਇਸ ਲਈ ਗੁਰੂ ਕੇ ਚਰਣ ਆਪੇ ਉਪਮੇਯ ਹਨ ਤੇ ਆਪੇ ਉਪਮਾਨ ਹਨ।

੪. ਇਸ਼੍ਟ ਗੁਰੂ–ਸ਼੍ਰੀ ਗੁਰੂ ਹਰਿਰਾਇ ਜੀ–ਮੰਗਲ।

ਦੋਹਰਾ–ਸ਼੍ਰੀ ਸਤਿਗੁਰ ਹਰਿਰਾਇ ਕੇ ਨਾਇ ਧਨਾਇ ਅਘ ਜਾਇੰ।
ਕਰਿ ਪਦ ਪਰ ਪਰਣਾਮ ਕੋ ਜਿਹ ਤੇ ਨਿਧਿ ਸਿਧਿ ਆਇ ॥੧੭॥

ਨਾਇ=ਨਾਮ। ਅਘ=ਪਾਪ। ਪਦ=ਚਰਣ।
ਪਰ=ਪਰੇ, ਸ਼੍ਰੇਸ਼ਟ। ਚਰਣ–ਦਾ ਵਿਸ਼ੇਖਣ ਹੈ।
(ਅ) ਉਪਰ, ਭਾਵ ਹੈ ਚਰਣਾਂ ਉੱਪਰ।
ਪਰਣਾਮ=ਮੱਥਾ ਟੇਕਣਾ, ਨਮਸਕਾਰ। ਕੋ=ਨੂੰ।
ਨਿਧਿ ਸਿਧਿ=ਨੌਂ ਨਿਧੀਆਂ ਤੇ ਅਠਾਰਾਂ ਸਿਧੀਆਂ, ਮੁਰਾਦ ਹੈ ਸਾਰੇ ਸੁੱਖ ਤੇ ਸਾਰੀਆਂ ਤਾਕਤਾਂ।
ਨਿਧਾਂ ਦੇ ਨਾਮ=ਪਦਮ, ਮਹਾ ਪਦਮ, ਸ਼ੰਖ, ਮਕਰ, ਕਛਪ, ਮੁਕੰਦ, ਕੁੰਦ, ਨੀਲ, ਵਰਚ।
ਅਠਾਰਾਂ ਸਿੱਧੀਆਂ ਏਹ ਹਨ:–੧. ਅਣਿਮਾਂ। ੨. ਮਹਿਮਾਂ ੩. ਲਘਿਮਾਂ। ੪. ਪ੍ਰਾਪਤੀ। ੫. ਪਰਕਾਮਜ। ੬. ਸਤਾ ਸਿੱਧੀ। ੭. ਬਸਿਤਾ। ੮. ਗਰਮਾ। ੯. ਅਨੂਪੀ। ੧੦. ਦੂਰ ਸ੍ਰਵਣ। ੧੧. ਦੂਰ ਦਰਸ਼ਨ। ੧੨. ਮਨੋ ਬੇਗ। ੧੩. ਕਾਮ ਰੂਪ।

[੧੪. ਪਰਕਾਯ ਪ੍ਰਵੇਸ਼। ੧੫. ਸ੍ਵਛੰਦ ਮ੍ਰਿਤਯੂ। ੧੬. ਸੁਰ ਕ੍ਰੀੜਾ ਦਰਸ਼ਨ। ੧੭. ਸੰਕਲਪ। ੧੮. ਅਪ੍ਰਹਤ ਗਤਿ।]

ਅਰਥ—ਸ਼੍ਰੀ ਸਤਿਗੁਰੂ ਹਰਿਰਾਇ ਜੀ ਦੇ ਨਾਮ ਧਿਆਇਆਂ ਪਾਪ (ਨੱਸ) ਜਾਂਦੇ ਹਨ, (ਤਾਂਤੇ ਹੇ ਮੇਰੇ ਮਨ ਉਨ੍ਹਾਂ ਦੇ) ਸ੍ਰੇਸ਼ਟ ਚਰਣਾਂ ਨੂੰ ਪਰਣਾਮ ਕਰ, ਜਿਸ ਤੋਂ (ਕਿ ਤੂੰ) ਨਿੱਧਿ ਤੇ ਸਿਧਿ ਪ੍ਰਾਪਤ ਕਰੇਂ।

ਸ੍ਵੈਯਾ—ਪੰਕ ਬਿਖੈ ਬਸਤਾ ਰਸ ਮੈਂ ਰਸ ਊਰਧ ਕੋ ਨਿਸਰਾ ਸਰਸੇਰੋ।
ਗ੍ਰੀਵ ਲੌ ਨੀਰ ਮੈਂ ਧੀਰ ਧਰੇ ਇਕ ਪੈਰ ਖਰੋ ਥਿਰ* ਹ੍ਵੈ ਰਵਿ ਹੇਰੋ।
ਆਤਪ ਸੀਤ ਸਹੈ ਬਰਖਾ ਤਪ ਸਾਧਤਿ ਯਾ ਬਿਧਿ ਕ੍ਰੂਰ ਘਨੇਰੋ।
ਸ੍ਰੀਹਰਿਰਾਇਕੇ ਪਾਇਸਮਾਨਤਾ ਪਾਇ ਨ ਕੰਜਉਪਾਇ ਬਤੇਰੋ॥੧੯।

[ਪੰਕ=ਚਿੱਕੜ। ਰਸ=ਜਲ। ਊਰਧ ਕੋ=ਉਪਰ ਨੂੰ। ਨਿਸਰਾ=ਨਿਸਰਿਆ ਹੈ। ਸਰਸੇਰੋ=ਕਮਲ। [ਸੰਸ:=ਸਰਸੀ ਰੁਹ=ਜੋ ਤਲਾ ਵਿਚੋਂ ਉੱਗੇ—ਕਮਲ। ਸਰਸ=ਤਲਾ, ਰੁਹ=ਜੋ ਉੱਗੇ]। ਗ੍ਰੀਵ=ਗਿੱਚੀ, ਗਲ। ਥਿਰ ਹ੍ਵੈ=ਟਿਕ ਕੇ। (ਅ) ਪਾਠਾਂਤ੍ਰ—ਖਿਰ ਹੈ—ਹੈ, ਭਾਵ-ਖਿੜ ਰਿਹਾ ਹੈ ਸੂਰਜ ਨੂੰ ਵੇਖਕੇ। ਰਵਿ=ਸੂਰਜ। ਹੇਰੋ=ਦੇਖਦਾ ਹੈ। ਭਾਵ—ਤਾੜੀ ਲਾਈ ਹੈ। ਆਤਪ=ਧੁੱਪ, ਗਰਮੀ। ਸੀਤ=ਪਾਲਾ। ਕ੍ਰੂਰ=ਕਰੜਾ। ਘਨੇਰੋ=ਬਹੁਤ। ਪਾਇ=ਚਰਣ। ਪਾਇ ਨ=ਨੰਹੀਂ ਪਾ ਸਕਦਾ। ਕੰਜ=ਕਮਲ। ਉਪਾਇ=ਉਪਾਉ, ਯਤਨ।]

ਅਰਥ—ਕਮਲ ਚਿੱਕੜ ਵਿਚ (ਉੱਗਿਆ ਤੇ) ਪਾਣੀ ਵਿਚ ਵਸਦਾ, ਪਾਣੀ ਤੋਂ ਉੱਪਰ ਨੂੰ ਨਿੱਸਰਿਆ (ਹੈ,) ਗਿੱਚੀ ਤੋੜੀ ਪਾਣੀ ਵਿਚ ਧੀਰਜ ਧਾਰਕੇ ਇਕ ਪੈਰ (ਦੇ ਭਾਰ) ਖੜੋਤਾ ਹੋਇਆ ਥਿਰ ਹੋਕੇ (ਟਕ ਬੰਨ੍ਹਕੇ ਯਾ ਖਿੜਕੇ) ਸੂਰਜ ਨੂੰ ਤੱਕ ਰਿਹਾ ਹੈ। ਧੁੱਪ ਪਾਲਾ, ਬਰਖਾ (ਸੱਭੋ ਕੁਛ ਸਿਰ ਤੇ) ਸਹਿੰਦਾ ਹੈ, ਇਸ ਤਰ੍ਹਾਂ ਬਹੁਤ ਕਰੜਾ ਤਪ ਸਾਧਦਾ ਹੈ, (ਪਰ ਚਾਹੇ ਉਸ ਨੇ ਐਸੇ) ਬਤੇਰੇ ਉਪਾਇ (ਕੀਤੇ ਤਦ ਬੀ ਉਹ) ਕਵਲ ਸ੍ਰੀ (ਗੁਰੂ) ਹਰਰਾਇ ਜੀ ਦੇ ਚਰਣਾਂ ਦੀ ਬਰਾਬਰੀ ਨਹੀਂ ਪਾ ਸਕਿਆ।

ਭਾਵ—ਇਸ ਵਿਚ ਕਵਿ ਜੀ ਦੀ ਚਤੁਰ ਬੁੱਧੀ, ਕਮਲ ਨੂੰ ਇਕ ਹਠ ਯੋਗੀ ਦੇ ਰੂਪਕ ਵਿਚ ਵਰਣਨ ਕਰਦੀ ਹੈ ਜੋ ਸ੍ਰੀ ਗੁਰੂ ਹਰਿਰਾਇ ਜੀ ਦੇ ਚਰਣਾਂ ਦੀ ਬਰਾਬਰੀ ਪ੍ਰਾਪਤ ਕਰਨ ਲਈ ਤਪੱਸ੍ਯਾ ਕਰ ਰਿਹਾ ਹੈ। ਤਪੱਸ੍ਯਾ ਦਾ ਵੇਰਵਾ ਜੋ ਦੱਸਦੇ ਹਨ, ਓਹੀ ਉਪਾਉ ਹਨ ਜੋ ਉਸ ਨੇ ਕੀਤੇ ਹਨ ਅਪਣੀ ਮਨੋ ਕਾਮਨਾ ਦੀ ਪ੍ਰਾਪਤੀ ਵਾਸਤੇ, ਪਰ ਉਹ ਪ੍ਰਾਪਤੀ ਉਸ ਨੂੰ ਹੋਈ ਨਹੀਂ। ਉਹ ਤਪੱਸ੍ਯਾ ਦਾ ਰੂਪਕ ਇਹ ਹੈ—ਤਲਾ

*ਪਾਠਾਂਤ੍ਰ=ਖਿਰ।

ਦ ਚਿਕੜ ਵਿਚ ਇਕ ਪੈਰ ਦੇ ਭਾਰ, ਗਿੱਚੀ ਤਾਂਈ ਪਾਣੀ ਵਿਚ ਖੜੋਨਾ ਤੇ ਸਿਰ ਨੂੰ ਕੇਵਲ ਪਾਣੀ ਤੋਂ ਬਾਹਰ ਰਖਣਾ ਇਹ ਉਨ੍ਹਾਂ ਤਪੱਸੀਆਂ ਵਾਂਙੂ ਹੈ ਜੋ ਪਾਣੀ ਵਿਚ ਖੜੋਕੇ ਤਪ ਕਰਦੇ ਹਨ। ਫਿਰ ਐਸਾ ਖੜਾ ਹੈ ਕਿ ਧੁੱਪ ਪਾਲਾ ਬਰਖਾ ਸਭ ਉਥੇ ਹੀ ਖੜਾ ਸਹਾਰਦਾ ਹੈ, ਏਹ ਭੀ ਤਪ ਹੈ। ਫਿਰ ਐਸਾ ਝਿਲਕੇ ਖੜਾ ਹੈ ਕਿ ਸੂਰਜ ਵੱਲੋ ਤਾੜੀ ਲਾਈ ਰਖਦਾ ਹੈ; ਸੂਰਜ ਵੱਲ ਤਾੜੀ ਖੜ੍ਹਣੀ ਭੀ ਇਕ ਕਠਨ ਤਪ ਹੈ। ਮਾਨੋਂ ਇਹ ਸਾਰਾ ਉਸਦਾ ਤਪ ਚਰਣਾਂ ਦੀ ਤੁੱਲਤਾ ਪ੍ਰਾਪਤੀ ਵਾਸਤੇ ਹੈ,ਜਿਸ ਵਿਚ ਉਸਨੂੰ ਸਫਲਤਾ ਨਹੀਂ ਹੋਈ। ਕਾਰਣ ਪਿੱਛੇ ਕਈ ਵੇਰ ਦੱਸ ਆਏ ਹਨ ਕਿ ਉਸਦੀ ਸੁੰਦਰਤਾ ਸਫਲ ਸੁੰਦਰਤਾ, ਵਰ ਦਾਤੀ, ਮੁਕਤੀ ਦਾਤੀ ਨਹੀਂ ਹੋ ਸਕੀ। ਗੁਰੂ ਹਰਿਰਾਇ ਜੀ ਨੇ ਮੁਕਤੀ ਦਾਨ ਕੀਤੀ ਅਨੇਕਾਂ ਨੂੰ, ਰਾਜ ਤੇ ਸਰਦਾਰੀਆਂ ਦੇ ਵਰ ਬਖ਼ਸ਼ੇ ਅਨੇਕਾਂ ਨੂੰ।

੧੧. ਇਸ਼੍ ਗੁਰੂ—ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ—ਮੰਗਲ।

ਦੋਹਰਾ—ਦਰਸ਼ਨ ਸ੍ਰੀ ਹਰਿ ਕ੍ਰਿਸ਼ਨ ਕੋ ਨਿਪੁਨ ਹਰਨ ਜੁਰ ਤੀਨ।
ਚਰਨ ਮਨੋਹਰ ਬੰਦਨਾ ਜਿਨ ਸਿੱਖਨ ਸੁਖਿ ਕੀਨ ॥ ੧੯ ॥

ਨਿਪੁਨ=ਪ੍ਰਬੀਨ। ਕੰਮ ਕਰਨ ਵਿਚ ਲਾਇਕ।
ਹਰਨ=ਹਰਲੈਣ ਵਾਲੇ; ਦੂਰ ਕਰਨ ਵਾਲੇ।
ਜੁਰ=ਤਾਪ, ਤੀਨ=ਤਿੰਨੇ। (ਦੇਖੋ ੧੧ ਪੰਨੇ ਤੇ—ਤੀਨੋ ਤਾਪ—ਦਾ ਅਰਥ)
ਮਨੋਹਰ=ਮਨ ਨੂੰ ਮੋਹ ਲੈਣ ਵਾਲੇ।

ਅਰਥ—ਸ਼੍ਰੀ (ਗੁਰੂ) ਹਰਿ ਕ੍ਰਿਸ਼ਨ ਜੀ ਦਾ ਦਰਸ਼ਨ ਤਿੰਨਾਂ ਤਾਪਾ ਦੇ ਦੂਰ ਕਰਨ ਨੂੰ ਪ੍ਰਬੀਨ ਹੈ, (ਮੇਰੀ ਉਸ ਗੁਰੂ ਹਰਿ ਕ੍ਰਿਸ਼ਨ ਜੀ ਦੇ) ਮਨ ਹਰ ਲੈਣ ਵਾਲੇ ਚਰਨਾਂ ਨੂੰ ਨਮਸਕਾਰ ਹੈ, (ਕਿ) ਜਿਨ੍ਹਾਂ (ਚਰਣਾਂ ਨੇ) ਸਿੱਖਾਂ ਨੂੰ ਸੁਖੀ ਕੀਤਾ ਹੈ।

ਭਾਵ—ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦੇ ਦਰਸ਼ਨ ਨਾਲ ਰੋਗੀ ਚਾਙੀ ਹੁੰਦੇ ਸਨ। ਦਿਕੋਰਾਂ ਉਨ੍ਹਾਂ ਦੇ ਦਰਸ਼ਨ, ਚਰਣਾਂਮ੍ਰਿਤ ਅਤੇ ਚਰਣਾਂ ਦੀ ਛੁਹ ਰੋਗਿਣਤਾਂ ਨੂੰ ਅਰੋਗ ਕਰ ਗਈ ਸੀ, ਉਸ ਸ਼ਕਤੀ ਵੱਲ ਕਵਿ ਜੀ ਧਿਆਨ ਧਰਕੇ ਮੰਗਲ ਕਰ ਰਹੇ ਹਨ। ਸ਼੍ਰੀ ਦਸਮ ਗੁਰੂ ਜੀ ਨੇ ਭੀ ਆਪ ਦੀ ਬਾਬਤ ਉਚਾਰਣ ਕੀਤਾ ਹੈ:—

'ਸ਼੍ਰੀ ਹਰਿ ਕ੍ਰਿਸ਼ਨ ਧਿਆਈਐ ਜਿਸ ਡਿਠਿਅ ਸਭ ਦੁਖ ਜਾਇ।'

ਕਬਿੱਤ—ਅਮਲ ਕਮਲ ਜੁਗ ਅਰੁਨ ਲਲਿਤ ਭਲ
ਤਾਂਕੇ ਦਲ ਅਵਲੀ ਸੁ ਹੀਰਨ ਕੀ ਜਟੀ ਸੀ।
ਕਿਧੌਂ ਉਡੁ ਪਾਂਤ ਹਿਤ ਆਪਚਿਤ ਲੋਕ ਮਾਤ
ਤਜੀ ਨਭ ਗਤਿ ਖਿਤ ਐਸੀ ਬਿਧਿ ਠਟੀ ਸੀ।

ਕਿਧੌਂ ਬਿਸ਼੍ਵਕਰਮਾਂ ਨੈ ਸ਼ੇਖ ਤੇ ਮਨਿਨ ਲੇਯ
ਕਾਂਤਿ ਹਿਤ ਖਚੀ ਬਸੈ ਰਮਾ ਸਾਜ ਕੁਟੀ ਸੀ।
ਚਰਨ ਕਮਲ ਹਰਿਕ੍ਰਿਸ਼ਨ ਅਨੂਪ ਬਨੇ,
ਨਖ ਸ਼ਸ਼ਿ ਸਕਲ ਸੇ ਉਪਮਾ ਨ ਲਟੀ ਸੀ ॥ ੨੦ ॥

ਅਮਲ=ਨਿਰਮਲ। ਜੁਗ=ਦੋਵੇਂ। ਅਰੁਨ=ਲਾਲ।
ਲਲਿਤ=ਸੁੰਦਰ। ਭਲ=ਭਲੇ, ਬਹੁਤੇ, ਡਾਢੇ।
ਦਲ=ਪੱਤੇ। ਕਿਸੇ ਇਕ ਸ਼ੈ ਦੇ ਜੁੜੇ ਤੇ ਫੇਰ ਨਿਖੜਵੇਂ ਹਿੱਸੇ,
ਭਾਵ—ਉਂਗਲੀਆਂ।
ਅਵਲੀ=ਪੰਗਤੀ। ਕਿਧੌਂ=ਕਿ ਧਰੋਂ। ਮੁਰਾਦ ਹੈ—ਮਾਨੋ, ਅਥਵਾ,ਜਾਂ।
ਉਡ=ਤਾਰਿਆਂ ਦੀ। ਪਾਂਤ=ਪੰਗਤੀ।
ਆਪਚਿਤ=ਆਪਣਾ ਭਲਾ ਚਿਤਵਕੇ। (ਅ) ਪੂਜਾ [ਸੰਸ:, ਅਪਚਿਤ]।
ਲੋਕ ਮਾਤ=ਮਾਤਲੋਕ।
ਨਭ=ਆਕਾਸ਼। ਗਤਿ=ਫਿਰਨ। (ਅ) ਐਉਂ ਬੀ ਅਰਥ ਲਾਉਂਦੇ ਹਨ:—
ਤਜੀ ਨ ਭਗਤ=ਤਾਰਿਆਂ ਨੇ ਭਗਤੀ ਨਹੀਂ ਛੱਡੀ। ਅਸਮਾਨ ਵਿਚ
ਭੀ ਸਰਬ ਕੇਂਦ੍ਰਾਂ ਦੇ ਕੇਂਦ੍ਰ ਵਾਹਿਗੁਰੂ ਦੀ ਪ੍ਰਕਰਮਾਂ ਕਰਦੇ ਸਨ,
ਏਥੇ ਚਰਨਾਂ ਵਿਚ ਆਕੇ ਹੁਣ ਭਗਤੀ ਭਾਵ ਵਿਚ ਇਸਥਿਤ
ਹੋ ਗਏ ਹਨ।
ਥਿਤ=ਇਸਥਿਤੀ, ਭਾਵ ਚਰਣਾਂ ਉਤੇ ਨਹੁੰ ਬਣਕੇ ਆ ਟਿਕੇ ਹਨ।
ਬਿਸ਼੍ਵਕਰਮਾਂ=ਕਾਰੀਗਰੀ ਦਾ ਦੇਵਤਾ।
ਸ਼ੇਖ=ਸ਼ੇਸ਼ਨਾਗ, ਜਿਸ ਦੇ ਪਾਸ ਕਵਿ ਲੋਕ ਰਤਨ ਯਾ ਮਣੀਆਂ ਦਾ ਖਜ਼ਾਨਾ
ਵਰਣਨ ਕਰਦੇ ਹਨ।
ਮਨਿਨ=ਮਣੀਆਂ, ਰਤਨ। ਲੇਯ=ਲੈਕੇ। ਕਾਂਤਿ=ਸੁੰਦਰਤਾ।
ਹਿਤ=ਵਾਸਤੇ। (ਅ) ਸ਼ੌਂਕ, ਚਾਉ, ਚਾਉ ਨਾਲ।
ਖਚੀ=ਜੜੀ ਹੈ, ਜੜਤ ਕੀਤੀ ਹੈ।
ਰਮਾ=ਲੱਛਮੀ। ਭਾਵ, ਪ੍ਰਤਾਪ, ਐਸ਼੍ਵਰਜ। ਇਸ ਵਿਚ ਧੁਨੀ ਐਉਂ ਬੀ
ਕਹੀਦੀ ਹੈ, ਚਰਨ ਵਿਸ਼ਨੂੰ ਸਮਾਨ ਹਨ ਤੇ ਲੱਛਮੀ ਦਾ ਓਥੇ ਨਿਵਾਸ
ਹੈ। ਅੱਨ੍ਹੇ ਐਉਂ ਹੈ,.....ਮਨਿਨ ਲੇਯ ਖਚੀ, ਕਾਂਤਿ ਸਾਜ ਕੁਟੀ
ਸੀ, (ਤਾਂ ਮੈਂ) ਬਸੈ ਰਮਾ ਹਿਤ (ਜਿਉਂ)।
ਅਨੂਪ=ਅਨ+ਉਪਮ। ਇਸ ਤੋਂ ਹਿੰਦੀ ਰੂਪ ਹੈ ਅਨੂਪ=ਕਿਸੇ ਉਪਮਾ ਯਾ
ਸਦਰਸ਼ਤਾ ਤੋਂ ਜੋ ਉੱਚਾ ਹੋਵੇ।
ਨਖ=ਨਹੁੰ। ਸ਼ਸ਼ਿ=ਚੰਦ੍ਰਮਾ। [ਸੰਸ:, ਸ਼ਸ਼ਿਨ]

ਨਖ ਸ਼ਸ਼ਿ ਸਕਲ ਸੇ=ਨਖ+ਸ਼ਸ਼ਿ+ਸ਼ਕਲ+ਸੇ=
ਨਖ=ਨਹੁੰ।ਸ਼ਸ਼ਿ=ਚੰਦ੍ਰਮਾ। ਸ਼ਕਲ=ਟੁਕੜੀ। [ਸੰਸ:ਸ਼ਕਲ=ਟੁਕੜਾ]
ਸੇ=ਵਰਗੇ। ਨਹੁੰ ਹਨ ਚੰਦ੍ਰਮਾ ਦੀਆਂ ਟੁਕੜੀਆਂ ਵਰਗੇ।
(ਅ) ਸ਼ਕਲ=ਸੂਰਤ [ਫਾ: ਸ਼ਕਲ] ਨਹੁੰ ਹਨ ਚੰਦ ਦੀ ਸੂਰਤ ਦੇ।
(ਏ) ਸਕਲ=ਸਗਲ, ਸਾਰੇ। ਸਾਰੇ ਨਹੁੰ ਚੰਦ ਜੇਹੇ ਹਨ।
(ਸ) ਸ+ਕਲ=ਸਹਤ ਕਲਾ ਦੇ। ਨਹੁੰ ਹਨ ਸਹਤ ਕਲਾ ਦੇ ਚੰਦ ਜੇਹੇ।
ਉਪਮਾਨ=ਉਪਮਾ+ਨ। ਨਹੀਂ ਹੈ ਉਪਮਾ, ਜਿਸਦੀ ਉਪਮਾ ਦੇਵੀਏ।
ਲਟੀ=ਨਿੱਕੀ, ਨਜੂਨ, ਥੋੜੀ, [ਸੰਸ:, ਧਾਤੂ ਲਟ੍=ਬੱਚੇ ਵਾਂਙੂ ਬੋਲਨਾ, ਅਟਪਟੀ ਬਾਤ ਕਰਨੀ] ਮੁਰਾਦ ਹੈ ਨਜੂਨ ਜੇਹੀ, ਨੀਵੀਂ ਜੇਹੀ।
(ਅ) ਕਥਨ ਕਰਨਾ। ਨ ਲਟੀ=ਕਹਿਣਾ ਨਹੀਂ ਬਣਦਾ।
ਉਪਮਾ ਨ ਲਟੀ ਸੀ=ਏਹ ਉਪਮਾ ਦੇਣੀ ਬੱਚਿਆਂ ਵਰਗੀ ਗਲ ਕਰਨੀ ਬੀ ਨਹੀਂ ਹੈ। ਭਾਵ ਮੂਲੋਂ ਅਣਬਣ ਹੈ, ਭਾਵ ਇਹ ਉਪਮਾ ਬੀ ਨਜੂਨ ਗੱਲ ਹੈ।

ਅਰਥ—ਲਾਲ ਰੰਗ ਦੇ ਨਿਰਮਲ ਕਮਲ (ਵਾਂਙੂ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦੇ) ਦੋਵੇਂ (ਚਰਣ) ਬੜੇ ਸੁੰਦਰ ਹਨ; ਉਨ੍ਹਾਂ (ਚਰਣਾਂ) ਦੀਆਂ ਉਂਗਲੀਆਂ ਉਤੇ (ਮਾਨੋਂ) ਹੀਰਿਆਂ ਦੀ ਜੜਤ ਵਰਗੀ (ਨੋਹਾਂ ਦੀ) ਪੰਕਤੀ ਹੈ। ਜਾਂ, ਤਾਰਿਆਂ ਦੀ ਪੰਕਤੀ ਨੇ ਆਪਣਾ ਭੁਲਾ ਚਿਤਵਕੇ ਆਕਾਸ਼ ਦਾ ਫਿਰਨਾ ਛਡ ਦਿੱਤਾ ਹੈ ਤੇ ਐਸੀ ਬਿਧਿ ਠਟੀ ਹੈ ਕਿ ਮਾਤ ਲੋਕ ਵਿਚ (ਸਤਿਗੁਰ ਜੀ ਦੇ ਚਰਣਾਂ ਉਤੇ ਮਾਨੋਂ ਨਹੁੰ ਬਣ ਕੇ) ਥਿਤ (ਭਾਵ ਆ ਟਿਕੇ) ਹਨ। ਜਾਂ ਵਿਸ਼੍ਵਕਰਮਾਂ ਨੇ ਸ਼ੇਸ਼ਨਾਗ ਪਾਸੋਂ ਮਣੀਆਂ ਲੈਕੇ (ਉਨ੍ਹਾਂ ਚਰਣਾਂ ਉੱਤੇ) ਜੜਤ ਕੀਤੀ ਹੈ, (ਕਿ ਉਥੇ ਮਾਨੋਂ) ਸੁੰਦਰਤਾ (ਦੀ) ਕੁਟੀਆ ਬਣ (ਗਈ ਹੈ, ਜਿਸ ਵਿਚ ਕਿ ਹੁਣ) ਲੱਛਮੀ ਚਾਉ (ਨਾਲ) ਵਸਦੀ ਹੈ। (ਪ੍ਰੰਤੂ ਅਸਲ ਗੱਲ ਤਾਂ ਇਹ ਹੈ ਕਿ ਸ਼੍ਰੀ ਗੁਰੂ) ਹਰਿਕ੍ਰਿਸ਼ਨ ਜੀ ਦੇ ਚਰਨ ਕਮਲ (ਐਸੇ) ਅਨੂਪਮ ਬਣੇ ਹਨ (ਕਿ ਜਿਨ੍ਹਾਂ ਦੀ ਉਪਮਾਂ ਦੀ ਹੋਰ ਕੋਈ ਸ਼ੈ ਨਹੀਂ, ਹਾਂ ਉਨ੍ਹਾਂ ਦੇ) ਨਹੁੰ ਚੰਦ੍ਰਮਾ ਦੀਆਂ ਟੁਕੜੀਆਂ ਵਰਗੇ ਹਨ (ਪਰੰਤੂ ਇਹ) ਉਪਮਾ ਦੇਣੀ ਬੀ ਨਜੂਨ ਗਲ ਹੈ।

ਭਾਵ—ਇਸ ਵਿਚ ਕਵਿ ਜੀ ਚਰਨਾਂ ਨੂੰ ਕਵਲਾਂ ਦੀ ਲਾਲੀ ਨਾਲ ਸ਼ੋਭਾ ਦੇਕੇ ਸੁੰਦਰ ਤੇ ਮਨੋਹਰ ਦੱਸਦੇ ਹਨ ਤੇ ਲੱਛਮੀ ਦਾ ਨਿਵਾਸ ਉਨ੍ਹਾਂ ਵਿਚ ਦੱਸਦੇ ਹਨ, ਤੇ ਨੋਹਾਂ ਨੂੰ ਹੀਰਿਆਂ ਦੀ ਜੜਤ, ਤਾਰਿਆਂ ਦਾ ਉਥੇ ਆਕੇ ਨਿਵਾਸ ਕਰਨਾ, ਮਣੀਆਂ ਦੀ ਜੜਤ, ਆਦਿ ਉਪਮਾ ਝਿਜਕ ਕੇ ਦੇਂਦਿਆਂ ਹੋਇਆਂ ਸਿੱਟਾ ਇਹ ਕੱਢਿਆ ਹੈ ਕਿ ਉਨ੍ਹਾਂ ਦੇ ਚਰਣਾਂ ਨਾਲ ਉਪਮਾ ਕਿਸੇ ਸ਼ੈ ਦੀ ਦਿੱਤੀ ਨਹੀਂ ਜਾ ਸਕਦੀ, ਹਾਂ, ਨੋਹਾਂ ਦੀ ਸ਼ਕਲ ਚੰਦ੍ਰਮਾ ਦੀ ਟੁਕੜੀ ਨਾਲ ਮਿਲਦੀ ਹੈ, ਪਰ ਇਹ

ਉਪਮਾਨ ਬੀ ਬਰਾਬਰੀ ਦਾ ਨਹੀਂ ਹੈ, ਨਹੁੰ ਦੀ ਸ਼ਕਲ ◠ ਇਸ ਪ੍ਰਕਾਰ ਦੀ ਹੁੰਦੀ ਹੈ ਤੇ ਚੰਦ ਦੀ ਭੀ ◠ ਇਸੇ ਤਰ੍ਹਾਂ ਦੀ।

ਸਾਰੇ ਕਬਿੱਤ ਦਾ ਆਸ਼ਯ ਇਹ ਹੈ ਕਿ ਲੱਛਮੀ–ਸੰਸਾਰਕ ਐਸ਼੍ਵਰਜ ਤੇ ਪ੍ਰਤਾਪ ਤੇ ਸਾਮਾਨਾਂ ਦੀ ਦਾਤ–ਇਨ੍ਹਾਂ ਚਰਣਾਂ ਦੇ ਧਿਆਨੀਆਂ ਨੂੰ ਮਿਲ ਸਕਦੀ ਹੈ, ਇਕ ਇਹ ਤੇ ਦੂਸਰੀ ਤਾਕਤ ਚਰਣਾਂ ਦੀ ਇਹ ਹੈ ਕਿ ਸੰਸਾਰਕ ਪਦਾਰਥਾਂ, ਮਣੀਆਂ ਹੀਰਿਆਂ, ਕਮਲਾਂ ਦੀ ਲਾਲੀ ਤੇ ਤਾਰਿਆਂ ਦੀ ਜੜਤ ਤੋਂ ਉੱਚੀ ਕਿਸੇ ਹੋਰ ਸ਼ੈ ਦਾ ਬੀ ਇਨ੍ਹਾਂ ਵਿਚ ਨਿਵਾਸ ਹੈ, ਉਹ ਸ਼ੈ ਆਤਮ ਸਤਜਾ ਰੂਹਾਨੀ ਤਾਕਤ ਹੈ; ਜੋ ਹੋਰ ਕਿਸੇ ਉਪਮਾਨ ਵਿਚ ਹੈ ਹੀ ਨਹੀਂ ਅਤੇ ਓਹ ਸਤਜਾ ਇਨ੍ਹਾਂ ਚਰਣਾਂ ਦੇ ਪ੍ਰੇਮੀਆਂ ਨੂੰ ਉਥੋਂ ਸਪਰਸ਼,ਦਰਸ਼ਨ ਯਾ ਧਯਾਨ ਨਾਲ ਐਸੀ ਮਿਲਦੀ ਹੈ ਕਿ ਸਰਬ ਤੋਂ ਸੁੰਦਰ ਆਤਮ ਰੰਗ ਦੀ ਵੰਨੀ ਚੜ੍ਹਾ ਦੇਂਦੀ ਹੈ,ਜਿਸ ਰੰਗ ਦੇ ਚੜ੍ਹਿਆਂ ਅੰਦਰ ਐਉਂ ਪ੍ਰਤੀਤੀ ਹੁੰਦੀ ਹੈ ਕਿ–

ਮੇਲਾ ਮੋਤੀ ਮੇਲਾ ਹੀਰੁ ॥ ਮੇਲਾ ਪਵਨੁ ਪਾਵਕੁ ਅਰੁ ਨੀਰੁ ॥ [ਭੈਰਉ ਕਬੀਰ ਜੀਉ

ਸੂਚਨਾ–ਅਖੀਰਲੀ ਤੁਕ ਦੇ ਹੋਰ ਅਰਥ ਬੀ ਬਣਦੇ ਹਨ।

੧. ਨਖ ਸ਼ਸ਼ਿਸ ਕਲ ਸੋ=ਨਹੁੰ ਹਨ ਚੰਦ੍ਰਮਾਂ ਦੀਆਂ ਕਲਾ ਵਰਗੇ। ਕਲਾ ਚੰਦ ਦੀਆਂ ੧੬ ਹੈਨ, ਸੋਲ੍ਹਵੇਂ ਹਿੱਸੇ ਨੂੰ ਇੱਕ ਕਲਾ ਕਹਿੰਦੇ ਹਨ।

੨. ਨਖ ਸ਼ਸ਼ਿ ਸ+ਕਲ ਸੋ=ਨਹੁੰ ਹਨ ਸਾਰੀਆਂ ਕਲਾਂ ਸਹਿਤ ਚੰਦ੍ਰਮਾਂ ਵਰਗੇ।
[ਸ=ਸਾਰੀਆਂ, ਕਲ=ਕਲਾਂ]

੩. ਨਖ ਸ਼ਸ਼ਿ ਸਕਲ ਸੋ=ਨਹੁੰ ਹਨ ਸੰਪੂਰਣ ਚੰਦ੍ਰਮਾਂ ਵਰਗੇ। [ਸਕਲ=ਸਾਰਾ]

੪. ਨਖ ਸ਼ਸ਼ਿ ਸ਼ਕਲ ਸੋ=ਨਹੁੰ ਹਨ ਚੰਦ੍ਰਮਾਂ ਦੀ ਸੂਰਤ ਦੇ। [ਸ਼ਕਲ=ਸੂਰਤ]

੫. ਇਕ ਛਾਪੇ ਦੇ ਮੂਲ ਵਿਚ ਪਾਠ ਹੈ–ਨਖ ਸਿਸ ਸਕਲ ਸੋ –ਏਸ ਪਾਠ ਨਾਲ ਅਰਥ ਐਉਂ ਲਗੇਗਾ ਕਿ–ਤ੍ਰੈ ਤੁਕਾਂ ਵਿਚ ਤਾਂ ਮੈਂ ਚਰਨਾਂ ਦੀ ਸੁੰਦਰਤਾ ਕਹੀ ਹੈ ਜੋ ਸਾਰੇ ਸਰੀਰ ਦੀ ਪੁੱਛੋ ਤਾਂ–ਨਹੁੰ ਤੋਂ ਲੈਕੇ ਸਿਸ (=ਸੀਸ) ਤਕ ਸਾਰੇ ਦੀ ਤਾਂ ਉਪਮਾਂ ਰੰਚਕ ਮਾਤ੍ਰ ਬੀ ਨਹੀਂ ਹੈ।

੬. ਉਪਮਾਨ ਲਟੀ ਸੀ=ਚੰਦ੍ਰਮਾਂ ਨੂੰ ਚਰਣਾਂ ਦਾ ਉਪਮਾਨ ਕਹਿਣਾ ਬੀ ਨਿਕੰਮੀ ਗੱਲ ਹੈ, ਪਰ ਇਸ ਵਿਚ ਇਕ ਸੰਸਾ ਬੀ ਹੈ, 'ਉਪਮਾਨ' ਪੁਲਿੰਗ ਹੈ ਤੇ 'ਲਟੀ ਸੀ' ਇਸਤ੍ਰੀ ਲਿੰਗ ਹੈ।

੭. ਐਉਂ ਬੀ ਪਾਠ ਹੈ 'ਨਖ ਸਸਿ ਸਕਲ ਤੇ ਉਪਮਾ ਨ ਲੁਟੀ ਸੀ' ਨਹੁੰ ਹਨ ਤਾਂ ਚੰਦ੍ਰਮਾਂ ਦੀ ਸ਼ਕਲ ਦੇ, ਭਾਵ–ਚੰਦ੍ਰਮਾਂ ਨੇ ਇਹ ਰੀਸ ਤਾਂ ਕਰ ਲਈ, ਸ਼ਕਲ ਤਾਂ ਚੁਰਾ ਲਈ ਪਰ ਚਰਨਾਂ ਦੀ ਉਪਮਾਂ (ਭਾਵ ਖ਼ੂਬਸੂਰਤੀ) ਉਹ ਨਹੀਂ ਸੀ ਲੁਟ ਸਕਿਆ, ਅਥਵਾ ਪ੍ਰਾਪਤ ਕਰ ਸਕਿਆ। ਸਾਦੇ ਪਦਾਂ ਵਿਚ ਐਉਂ ਕਿਹਾ ਜਾ ਸਕਦਾ ਹੈ ਕਿ ਚੰਦ੍ਰਮਾਂ ਚਰਣਾਂ ਦੀ ਸੁੰਦਰਤਾਈ ਦੀ ਬਰਾਬਰੀ ਦੇ ਜਤਨ ਵਿਚ ਪੂਰਾ ਨਹੀਂ ਢੁੱਕ ਸਕਿਆ।

੧੨. ਇਸ਼੍ ਗੁਰੂ–ਸ਼੍ਰੀ ਗੁਰੂ ਤੇਗ ਬਹਾਦਰ ਜੀ–ਮੰਗਲ।

ਦੋਹਰਾ–ਤੇਗ਼ ਬਹਾਦਰ ਧਰਮ ਧੁਜ ਹਰਤਾ ਤੁਰਕਨ ਮੂਲ।
ਚਰਨ ਸ਼ਰਨਿ ਤਾਰਨ ਤਰਨ ਨਮੋ ਹੋਇ ਅਨਕੂਲ॥ ੨੧॥

ਧਰਮ=ਧਰਮ। ਧ੍ਵਜ=ਝੰਡਾ। ਧਰਮ+ਧ੍ਵਜ=ਜੋ ਧਰਮ ਦਾ ਝੰਡੇ ਸਰੀਖਾ ਮੂਲ ਤੇ ਅਤਿ ਜ਼ਰੂਰੀ ਆਸਰਾ ਹੋਵੇ। ਜਿਵੇਂ ਜੰਗ ਵਿਚ ਝੰਡਾ ਹੀ ਸਭ ਤੋਂ ਵੱਡਾ ਆਸਰਾ ਹੁੰਦਾ ਹੈ, ਝੰਡਾ ਗਿਰੇ ਤਾਂ ਹਾਰ ਮੰਨੀ ਜਾਂਦੀ ਹੈ। ਝੰਡੇ ਦੇ ਦੁਆਲੇ ਸੂਰਮੇ ਟੁੱਟ ਟੁੱਟ ਮਰਦੇ ਹਨ, ਭਾਵ ਹੈ ਧਰਮ ਦਾ ਮੂਲ ਆਸਰਾ, ਜੋ ਧਰਮ ਦੀ ਰਖਜਾ ਕਰੇ, ਬਚਾਵੇ।
ਹਰਤਾ=ਹਰਨ ਵਾਲੇ, ਉਖੇੜਨ ਵਾਲੇ। ਮੂਲ=ਜੜ੍ਹਾਂ।
ਤਾਰਨ=ਤਾਰਨ ਨੂੰ। ਤਰਨ=ਜਹਾਜ਼।
ਨਮੋ=ਮੇਰੀ ਨਮਸਕਾਰ ਹੈ।
ਅਨਕੂਲ=ਅਨਕੂਲ ਹੋਕੇ, ਉਨ੍ਹਾਂ ਦੀ ਆਗਜਾ ਦੇ ਮੁਆਫਕ ਹੋਕੇ। ਉਨ੍ਹਾਂ ਦੀ ਸ਼ਰਨ ਦੇ ਅਨੁਸਾਰ ਹੋਕੇ। (ਅ) ਕ੍ਰਿਪਾਲੂ, ਭਾਵ ਓਹ ਮੇਰੇ ਤੇ ਕ੍ਰਿਪਾਲੂ ਹੋਣ।

ਅਰਥ–(ਸ਼੍ਰੀ ਗੁਰੂ) ਤੇਗ਼ ਬਹਾਦਰ ਜੀ ਧਰਮ ਦੀ ਧੁਜਾ (ਹਨ), (ਅਤੇ) ਤੁਰਕਾਂ ਦੀਆਂ ਜੜ੍ਹਾਂ ਦੇ ਉਖੇੜਨ ਵਾਲੇ (ਹਨ), (ਉਨ੍ਹਾਂ ਦੇ) ਚਰਣਾਂ ਦੀ ਸ਼ਰਣ (ਭਵ ਸਾਗਰ ਤੋਂ) ਤਾਰਣ ਲਈ ਜਹਾਜ਼ (ਰੂਪ ਹੈ), ਮੈਂ ਸ਼ਰਣਾਗਤ ਹੋਕੇ (ਉਨ੍ਹਾਂ ਪ੍ਰਤਿ) ਨਮਸਕਾਰ ਕਰਦਾ ਹਾਂ।

ਭਾਵ–ਕਵਿ ਜੀ ਨੌਵੇਂ ਸਤਿਗੁਰਾਂ ਦੇ ਚਰਨਾਂ ਤੇ ਨਮਸਕਾਰ ਕਰਦੇ ਹਨ, ਅਰ ਉਨ੍ਹਾਂ ਦੀ ਸ਼ਰਨਾਗਤ ਹੁੰਦੇ ਹਨ। ਉਨ੍ਹਾਂ ਦੀ ਸ਼ਰਨ ਨੂੰ ਤਾਰਨੇ ਵਾਲਾ ਜਹਾਜ਼ ਆਖਦੇ ਹਨ, ਜਿਸ ਦਾ ਭਾਵ ਇਹ ਹੈ ਕਿ ਓਹ ਸਭ ਤੋਂ ਉੱਚੀ ਸ਼ੈ–ਮੁਕਤੀ–ਦੇ ਦਾਤਾ ਹਨ। ਦੂਸਰੀ ਸਿਫਤ ਉਨ੍ਹਾਂ ਦੀ ਧਰਮ ਧੁਜਾ ਦੱਸਦੇ ਹਨ, ਇਸ ਵਿਚ ਆਸ਼ਯ ਦੇਸ਼ ਤੇ ਧਰਮ ਦੇ ਉਸ ਕਸ਼ਟ ਵਲ ਹੈ ਜੋ ਹਿੰਦ ਦੀਆਂ ਸਾਰੀਆਂ ਜਾਤੀਆਂ ਨੂੰ, ਜੋ ਮੁਸਲਮਾਨ ਨਹੀਂ ਸਨ, ਵਾਪਰ ਰਿਹਾ ਸੀ। ਔਰੰਗਜ਼ੇਬ ਲੋਕਾਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਰਿਹਾ ਸੀ, ਤੀਰਥ ਢਾਹ ਰਿਹਾ ਸੀ, ਉਸ ਵੇਲੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਧਰਮ ਦੀ ਦ੍ਰਿੜਤਾ ਦਾ ਮਾਨੋਂ ਧ੍ਵਜ ਖੜੇ ਸਨ, ਸਭ ਦੇ ਈਮਾਨ ਦੀ ਟੇਕ ਉਸ ਵੇਲੇ ਦਿਨ੍ਹਾਂ ਦੀ ਦ੍ਰਿੜਤਾ ਸੀ। ਫੇਰ ਸੀਸ ਦਿੱਤਾ ਤਾਂ ਹੋਰ ਦ੍ਰਿੜਤਾ ਹੋ ਗਈ ਕਿ 'ਧਰ ਪਈਏ ਧਰਮ ਨਾ ਛੋੜੀਏ' ਇਹ ਅਟੱਲ ਝੰਡਾ ਖੜਾ ਕਰ ਗਏ। ਤੀਸਰੀ ਗ਼ਲ–ਹਰਤਾ ਤੁਰਕਨ ਮੂਲ–ਕਹੀ ਹੈ। ਤੁਰਕਾਂ ਦੇ ਜ਼ੁਲਮ ਦੀ ਅਵਧੀ ਉਨ੍ਹਾਂ ਦੀ ਇਲਾਹੀ ਸ਼ਹਾਦਤ ਸੀ। ਬੱਸ ਇਸ ਤੋਂ ਬਾਦ ਤੁਰਕਾਂ ਦੇ ਤੇਜ ਦਾ ਸੂਰਜ

ਦੁਪਹਿਰਾਂ ਦਾ ਸ਼ਿਖਰਾ ਲੰਘਕੇ ਢਲ ਗਿਆ, ਤੇ ਫੇਰ ਛਹਿੰਦਾ ਹੀ ਚਲਾ ਗਿਆ, ਅੰਤ ਡੁਬ ਗਿਆ। ਮਾਨੋਂ ਉਨ੍ਹਾਂ ਦੇ ਰਾਜ ਰੂਪੀ ਬ੍ਰਿੱਛ ਦੀ ਜੜ੍ਹ ਹੇਠੋਂ ਖੋਖਲੀ ਕਰ ਦਿੱਤੀ। ਹਰ ਲਈ=ਬ੍ਰਿੱਛ ਕੁਛ ਕਾਲ ਖੜਾ ਦਿੱਸਦਾ ਰਿਹਾ, ਪਰ ਕੁਮਲਾਂਦਾ, ਮੁਰਝਾਂਦਾ, ਪੱਤ ਸਿੱਟਦਾ, ਢਿਲਕਦਾ ਅੰਤ ਢੈ ਗਿਆ। —ਤੁਰਕਾਂ ਦੇ ਜੜ੍ਹ ਕੱਟਣ ਵਾਲੇ—ਇਹ ਗਲ ਕਵਿ ਨੇ ਸ਼ੋਭਾ ਦੀ ਇਸ ਲਈ ਕਹੀ ਹੈ ਕਿ ਤੁਰਕਾਂ ਦਾ ਰਾਜ ਉਸ ਵੇਲੇ ਹਿੰਦ ਲਈ ਬਿਆਧੀ, ਕਸ਼ਟ ਤੇ ਅਤਿ ਦੁੱਖਾਂ ਦਾ ਦਾਤਾ ਹੋ ਰਿਹਾ ਸੀ, ਸੁਖਦਾਤੇ ਦਾ 'ਸ੍ਰਿਸ਼ਟੀ ਦੇ ਵੈਰੀ ਦੀ ਜੜ੍ਹ ਨੂੰ ਕੱਟ ਦੇਣਾ' ਗਰੀਬਾਂ, ਤ੍ਰੀਮਤਾਂ, ਸਾਧੂਆਂ, ਨੇਕਾਂ ਤੇ ਦਇਆ ਕਰਨਾ ਹੈ। ਉਸ ਵੇਲੇ ਨਾ ਕੇਵਲ ਹਿੰਦੂ ਦੁਖੀ ਸਨ, ਸਗੋਂ ਸੂਫੀ ਮੁਸਲਮਾਨ ਤੇ ਬੈਨਵਾ ਆਦਿ ਹੋਰ ਫਿਰਕੇ ਬੀ; ਇੱਥੋਂ ਤਾਂਈ ਕਿ ਸਰਮੱਦ ਵਰਗੇ ਮੁਸਲਮਾਨ ਫਕੀਰ ਬੀ ਕਤਲ ਹੋ ਚੁਕੇ ਸਨ।

ਸ੍ਰੈਯਾ—ਬਰ ਕੀਰਤਿ ਜੋਨ੍ਹ ਅਮੀਗਤਿ ਭੌਨ ਸੁਸੀਤਲਤਾ ਸੁਖਤੌਨ ਸੁਭਾਈ।
ਗਤਿ ਸਾਧਨ ਕੈਰਵ ਕੋ ਬਿਗਸਾਵਤਿ ਦਾਸ ਰਿਦਾ ਨਭ ਬੀਚ ਸੁਹਾਈ।
ਤਪਤੰ ਦੁਖ ਤੀਰ ਨ ਆਵਤ ਹੈ ਚਿਤੁ ਚਾਰੁ ਚਕੋਰੁ ਰਹੈ ਲਿਵਲਾਈ।
ਗੁਰ ਤੇਗ ਬਹਾਦਰ ਸੋਹਤਿ ਚੰਦ ਸੋ, ਹੀਨ ਕਲੰਕ ਇਹੀ ਅਧਿਕਾਈ।੨੨।

ਬਰ=ਸ੍ਰੇਸ਼ਟ। ਕੀਰਤਿ=ਜਸ, ਮਹਿਮਾ, ਵਡਿਆਈ। ਜੋਨ੍ਹ=ਚਾਂਦਨੀ। ਅਮੀ=ਅੰਮ੍ਰਿਤ। ਕਵੀਜਨ ਅਤੇ ਕਵੀ ਦੱਸਦੇ ਹਨ ਕਿ ਚੰਦ੍ਰਮਾ ਤੇ ਔਖਧੀ ਬੂਟੀਆਂ ਵਿਚ ਰਸਾਯਨ ਅੰਮ੍ਰਿਤ ਚਾਨਣੇ ਪੱਖ ਵਿਚ ਵਾਧਾ ਕਰਦਾ ਹੈ।
ਗਤਿ=ਗਤੀ, ਮੁਕਤੀ। (ਅ) ਗਤਿ ਦਾ ਅਰਥ—ਪਹੁੰਚਣੇ-ਥੀ ਲਾਉਣ ਦਾ ਜਤਨ ਕਰਦੇ ਹਨ।
ਭੌਨ=ਘਰ। ਤੌਨ=ਉਨ੍ਹਾਂ, ਮੁਰਾਦ—ਸਤਿਗੁਰ ਜੀ—ਤੋਂ ਹੈ।
ਸੁਭਾਈ=ਸ਼ੋਭਾ ਦੇ ਰਹੀ। (ਅ) ਸੁਭਾਵ ਹੈ—ਥੀ ਵਿਚੇ ਸੁਭਾਈ ਦਾ ਅਰਥ ਲਗਦਾ ਹੈ। ਕਿ ਗੁਰੂ ਜੀ ਵਿਚ ਸੀਤਲਤਾ ਇਕ ਉਨ੍ਹਾਂ ਦਾ ਸੁਤੇ ਸੁਭਾਵ ਹੈ।
ਗਤਿ ਸਾਧਨ=ਮੁਕਤੀ ਦੀ ਸਾਧਨਾ ਕਰਨ ਵਾਲੇ। ਇੱਥੇ 'ਸਾਧਨ' ਪਦ 'ਸਾਧੂ' ਪਦ ਦਾ ਬਹੁ ਵਚਨ ਹੈ, ਜਿਵੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਯਾ ਹੈ:—'ਸਾਧਨ ਕਾ ਮੈਲੁ ਸਾਧ ਸਿਉ ਧੋਸਾਦਿ ਹਰਿ ਸਾਧਨ ਸਿਉ ਲਿਵਲਾਉ ॥' (ਅ) ਗਤਿ ਸਾਧਨ—ਦਾ ਅਰਥ ਇਹ ਬੀ ਲਗਦਾ ਹੈ—ਮੁਕਤੀ ਦੇ ਸਾਧਨ, ਭਾਵ ਦੈਵੀ ਗੁਣ, ਕਿ ਜਿਵੇਂ ਓਹ ਕਮੀਆਂ ਨੂੰ ਤਿਵੇਂ ਸਤਿਗੁਰ ਜੀ ਦੈਵੀ ਗੁਣਾਂ ਨੂੰ ਖਿੜਾਉਂਦੇ ਹਨ।
ਕੈਰਵ=ਕਮੀਆਂ ਜੋ ਰਾਤ ਵੇਲੇ ਖਿੜਦੀਆਂ ਹਨ। ਇੱਥੇ ਕਮਲ।
ਦਾਸ ਰਿਦਾ=ਦਾਸਾਂ ਦਾ ਹਿਰਦਾ—ਸ੍ਰੀਗੁਰੂ ਤੇਗਬਹਾਦਰ ਜੀ ਦੇ ਪ੍ਰੇਮੀਆਂ ਦਾ ਹਿਰਦਾ

ਨਭ=ਅਕਾਸ਼। ਤਪਤੰ=ਤਪਸ਼, ਗਰਮੀ। ਕਵੀਆਂ ਵਿਚ ਚੰਦ੍ਰਮਾਂ ਨੂੰ ਠੰਢਾ ਮੰਨਿਆਂ ਜਾਂਦਾ ਹੈ। ਤੀਰ=ਨੇੜੇ।
ਚਿਤ ਚਾਰ=ਦਾਸਾਂ ਦਾ ਚਿਤ=ਗੁਰੂ ਜੀ ਦੇ ਧਿਆਨੀਆਂ ਦੇ 'ਧਿਆਨ ਚਿਤ' ਤੋਂ ਮੁਰਾਦ ਹੈ। (ਅ) ਚਾਰ ਦਾ ਅਰਥ—ਚਾਰੂ—ਸੁੰਦਰ ਬੀ ਕਰ ਲੈਂਦੇ ਹਨ। ਸੁੰਦਰ ਚਿਤ ਵਾਲੇ, ਭਾਵ ਵਿਚਾਰ ਸ਼ੀਲ ਪੁਰਖ।
ਹੀਨ ਕਲੰਕ=ਕਲੰਕ ਰਹਿਤ, ਅਕਲੰਕਤਾਈ।
ਅਧਿਕਾਈ=ਵਾਧਾ, ਅਧਿਕਤਾ।

ਅਰਥ—(ਇਸ ਸ੍ਵੈਯੇ ਵਿਚ ਕਵੀ ਜੀ ਗੁਰੂ ਜੀ ਨੂੰ ਚੰਦ੍ਰਮਾ ਦੀ ਉਪਮਾ ਦੇਕੇ ਉਨ੍ਹਾਂ ਦਾ ਵਾਧਾ ਦਰਸਾਉਣਗੇ)।

(ਚੰਦ੍ਰਮਾ ਵਿਚ ਜਿਵੇਂ) ਚਾਂਦਨੀ (ਹੈ ਤਿਵੇਂ ਸਤਿਗੁਰ ਵਿਚ) ਉੱਤਮ ਕੀਰਤੀ
(ਚੰਦ੍ਰਮਾ ਜਿਵੇਂ) ਅੰਮ੍ਰਿਤ (ਦਾ ਨਿਵਾਸ ਹੋਕੇ ਤਿਵੇਂ ਸਤਿਗੁਰ ਜੀ) ਮੁਕਤੀ ਦਾ ਘਰ (ਹੋਕੇ)
(ਚੰਦ੍ਰਮਾ ਵਿਚ ਜਿਵੇਂ) ਸੀਤਲਤਾ (ਹੈ ਤਿਵੇਂ) ਉਨ੍ਹਾਂ ਵਿਚ ਸੁਖ
} ਸ਼ੋਭਾ ਦੇ ਰਹੇ ਹਨ।

(ਚੰਦ੍ਰਮਾ ਜਿਵੇਂ) ਕਮੀਆਂ ਨੂੰ, (ਸਤਿਗੁਰ ਜੀ ਤਿਵੇਂ) ਮੁਕਤੀ ਦੇ ਸਾਧਕਾਂ ਨੂੰ ਖਿੜਾਉਂਦੇ ਹਨ।
(ਚੰਦ੍ਰਮਾ ਜਿਵੇਂ) ਅਕਾਸ਼ ਵਿਚ ਸੁਹਾਉਂਦਾ ਹੈ (ਤਿਵੇਂ ਸਤਿਗੁਰ) ਦਾਸਾਂ ਦੇ ਰਿਦੇ (ਵਿਚ ਸੁਹਾਉਂਦੇ ਹਨ)।
(ਚੰਦ੍ਰਮਾ ਦੇ) ਨੇੜੇ (ਜਿਵੇਂ) ਤਪਤ ਨਹੀਂ ਆਉਂਦੀ (ਤਿਵੇਂ ਸਤਿਗੁਰ ਜੀ ਦੇ ਨੇੜੇ) ਦੁਖ (ਨਹੀਂ ਆਉਂਦਾ)।
(ਚੰਦ੍ਰਮਾ ਵਲ ਜਿਵੇਂ) ਚਕੋਰ ਲਿਵ ਲਾਈ ਰੱਖਦਾ ਹੈ (ਤਿਵੇਂ ਸਤਿਗੁਰ ਜੀ ਵਲ) ਸੇਵਕ ਹ੍ਰਿਦੇ (ਨੇ ਲਿਵ ਲਾਈ ਹੈ)।

ਗੁਰੂ ਤੇਗ਼ ਬਹਾਦਰ ਜੀ ਚੰਦ ਵਾਂਙੂ ਸੁਹਾ ਰਹੇ ਹਨ, (ਪਰ ਚੰਦ੍ਰਮਾ ਵਿਚ ਕਲੰਕ ਲਗਾ ਖੜਾ ਹੈ ਤੇ ਸਤਿਗੁਰ ਜੀ ਕਲੰਕ ਤੋਂ ਰਹਿਤ ਹਨ) ਇਹੋ ਅਕਲੰਕਤਾ (ਹੀ) ਵਾਧਾ ਹੈ।

ਭਾਵ—ਮੁਕਾਬਲੇ ਵਿਚ ਸਤਿਗੁਰ ਦੇ ਗੁਣ ਚੰਦ੍ਰਮਾਂ ਦੇ ਗੁਣਾਂ ਦੇ ਤੁੱਲ ਦੱਸਦਿਆਂ ਬੀ ਉਨ੍ਹਾਂ ਦੀ ਸਫਲਤਾ ਅਰ ਜੀਵੱਤ ਗੁਣਾਂ ਦੇ ਘਰ ਹੋਣ ਦਾ ਵਾਧਾ ਦਿੱਸ ਰਿਹਾ ਹੈ, ਪਰ ਸਫੁਟ ਵਾਧਾ ਚੰਦ੍ਰਮਾਂ ਵਿਚ ਦਾਗ਼ਾਂ ਦਾ ਤੇ ਗੁਰੂ ਜੀ ਦੇ ਜੀਵਨ ਨਿਰਦੋਖਤਾ ਦਾ ਕਵਿ ਜੀ ਦੱਸਕੇ ਚੰਦ੍ਰਮਾਂ ਦੀ ਉਸ ਪੁਰਾਣਕ ਕਥਾ ਵਲ ਬੀ ਧ੍ਯਾਨ ਖਿੱਚਦੇ ਹਨ ਕਿ ਜਿਸ ਵਿਚ ਚੰਦ ਦੇ ਆਚਰਣ ਤੇ ਬੀ ਕਲੰਕ ਹੈ।

੧੩. ਇਸ਼੍ਰ ਗੁਰੂ–ਸ਼੍ਰੀ ਗੁਰੂ ਗੋਵਿੰਦ ਸਿੰਘ ਜੀ–ਮੰਗਲ।

ਸ੍ਵੈਯਾ–ਹਰਿਗੋਬਿੰਦ ਨੰਦਨ ਨੰਦਨ ਕੋ ਅਭਿਬੰਦਨ ਕੈ ਪਦ ਜੋ ਅਰਬਿੰਦੂ।
ਦੁਖ ਦੁੰਦ ਨਿਕੰਦਨ ਆਨੰਦ ਕੰਦ ਮੁਕੰਦ ਬਿਲੰਦ ਕਰੇ ਜਿਨ ਹਿੰਦੂ।
ਤੁਰਕਿੰਦ ਉਡਿੰਦ ਦਿਨਿੰਦ ਤਿਨੇ ਗੁਰ ਗੋਬਿੰਦ ਸਿੰਘ ਸਭੈ ਜਗ ਬਿੰਦੂ।
ਸਰਪਿੰਦ ਗਿਰਿੰਦ ਖਗਿੰਦ ਤੁਲੰ ਬਲਵੰਡ ਅਖੰਡ ਸੁਰਿੰਦਹਿ ਇੰਦੂ॥੨੩॥

ਹਰਿ ਗੋਵਿੰਦ=ਛੀਵੇਂ ਸ਼ਤਿਗੁਰੂ ਸ਼੍ਰੀ ਗੁਰੂ ਹਰਿਗੋਵਿੰਦ ਜੀ।
ਨੰਦਨ=ਪੁੱਤ੍ਰ। ਨੰਦਨ ਨੰਦਨ=ਪੁੱਤ੍ਰ ਦਾ ਪੁੱਤ੍ਰ, ਅਰਥਾਤ ਪੋਤ੍ਰਾ।
ਅਭਿਬੰਦਨ ਕੋ=ਨਮਸਕਾਰ ਕਰਦਾ ਹਾਂ। ਸ਼ਤਿਕਾਰ ਨਾਲ ਮੱਥਾ ਟੇਕਦਾ ਹਾਂ।
[ਸੰਸ:, ਅਭਿਵਨ੍ਦਨੰ]
ਪਦ ਜੋ ਅਰਬਿੰਦੂ=ਚਰਨ ਜੋ ਕਮਲਾਂ (ਵਾਂਙੂ ਕੂਲੇ ਤੇ ਸੁੰਦਰ ਹਨ)।
ਦੁੰਦ=ਦ੍ਵੰਦ੍। ਦੁਖ। ਉਪੱਦ੍ਰਵ। ਵਡੇ ਦੁਖ।
ਨਿਕੰਦਨ=ਨਿ+ਕੰਦਨ=ਵਿਨਾਸ਼। ਵਿਨਾਸ਼ ਕਰਨ ਵਾਲਾ। ਫਾਰਸੀ: ਕੰਦਨ= ਪੁੱਟਣਾ, ਉਖੇੜਨਾ। ਨਿਕੰਦਨ=ਚੰਗੀ ਤਰ੍ਹਾਂ ਪੁੱਟ ਸੁੱਟਣ ਵਾਲਾ।
ਕੰਦ=ਫਲ। (ਅ) ਮੇਘ, ਬੱਦਲ। ਆਨੰਦ ਕੰਦ=ਆਨੰਦ ਦਾਤਾ।
ਮੁਕੰਦ=ਮੁਕਤੀ ਦਾਤਾ। ਬੁਲੰਦ=ਉੱਚੇ। ਢੱਠੇ ਨੂੰ ਉੱਚਾ ਕਰਨਾ, ਮੁਰਾਦ ਹੈ ਗ਼ੁਲਾਮੀ ਤੋਂ ਆਜ਼ਾਦ ਕਰਨਾ।
ਤੁਰਕਿੰਦ=ਤੁਰਕ+ਇੰਦ=ਤੁਰਕਾਂ ਦਾ ਇੰਦ੍ਰ ਭਾਵ ਰਾਜਾ। ਮੁਰਾਦ –ਔਰੰਗਜ਼ੇਬ–ਤੋਂ ਹੈ, ਜੋ ਤਦੋਂ ਤੁਰਕਾਂ ਦਾ ਪਾਤਸ਼ਾਹ ਸੀ।
ਉਡਿੰਦ=ਉਡ+ਇੰਦ–ਤਾਰਿਆਂ ਦਾ ਰਾਜਾ, ਚੰਦ੍ਰਮਾ।
ਦਿਨਿੰਦ=ਦਿਨ+ਇੰਦ–ਦਿਨ ਦਾ ਰਾਜਾ, ਸੂਰਜ। ਬਿੰਦੂ=ਜਾਣਦਾ ਹੈ।
ਸਰਪਿੰਦ=ਸਰਪ+ਇੰਦ–ਸੱਪਾਂ ਦਾ ਰਾਜਾ, ਸ਼ੇਸ਼ਨਾਗ।
ਗਿਰਿੰਦ=ਗਿਰ+ਇੰਦ–ਪਹਾੜੀ ਰਾਜੇ।
ਖਗਿੰਦ=ਖਗ+ਇੰਦ–ਪੰਛੀਆਂ ਦਾ ਰਾਜਾ, ਗਰੁੜ।
ਤੁਲੰ=ਬਰਾਬਰ। ਬਲਵੰਡ ਅਖੰਡ=ਅਟੁੱਟ ਬਲ ਵਾਲੇ।
ਸੁਰਿੰਦਹਿ ਇੰਦੂ=ਸੁਰ+ਇੰਦ+ਹ+ਇੰਦੂ–ਦੇਵਤਿਆਂ ਦੇ ਇੰਦ੍ਰ ਦੇ ਭੀ ਇੰਦ੍ਰ।

ਅਰਥ–(ਸ਼੍ਰੀ ਗੁਰੂ) ਹਰਿ ਗੋਵਿੰਦ (ਜੀ ਦੇ) ਪੋਤ੍ਰੇ (ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ) ਚਰਣਾਂ (ਪਰ) ਜੋ ਕਮਲ (ਵਰਗੇ ਕੋਮਲ ਤੇ ਸੁੰਦਰ ਹਨ, ਮੈਂ) ਸ਼ਤਿਕਾਰ ਨਾਲ ਨਮਸਕਾਰ ਕਰਦਾ ਹਾਂ।

(ਜੋ) ਦੁੱਖਾਂ (ਤੇ) ਉਪੱਦ੍ਰਵਾਂ ਦੇ ਕੱਟਣ ਵਾਲੇ (ਹਨ), ਆਨੰਦ ਦੇ ਦਾਤਾ (ਹਨ), ਮੁਕਤੀ ਦੇ ਦਾਤਾ (ਹਨ), ਜਿਨ੍ਹਾਂ ਨੇ ਹਿੰਦੂ ਉੱਚੇ ਕਰ ਦਿੱਤੇ, (ਅਤੇ)

ਤੁਰਕਾਂ ਦਾ ਰਾਜਾ (ਔਰੰਗਜ਼ੇਬ ਜੋ) ਚੰਦ੍ਰਮਾ (ਦੀ ਨਿਆਈਂ ਜ਼ੁਲਮ ਦੀ ਰਾਤ ਵਿਚ ਚਮਕ ਰਿਹਾ ਸੀ) ਉਸ ਨੂੰ ਸੂਰਜ (ਹੋਕੇ ਢੁੱਕੇ, ਉਸ ਸ਼੍ਰੀ) ਗੁਰੂ ਗੋਬਿੰਦ ਸਿੰਘ (ਜੀ ਨੂੰ) ਸਾਰਾ ਜਗਤ ਜਾਣਦਾ ਹੈ,
ਸ਼ੇਸ਼ਨਾਗ (ਵਰਗੇ) ਪਹਾੜੀ ਰਾਜਿਆਂ (ਨੂੰ ਆਪ) ਗਰੁੜ ਤੁੱਲ (ਹੋਕੇ ਢੁੱਕੇ), ਅਖੰਡ (ਆਪ ਦਾ) ਬਲ ਹੈ (ਤੇ ਪ੍ਰਤਾਪ ਵਿਚ) ਦੇਵਤਿਆਂ ਦੇ ਇੰਦ੍ਰ ਦੇ ਵੀ ਇੰਦ੍ਰ ਹਨ।

ਭਾਵ—ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਣਾਂ ਪਰ ਸਤਿਕਾਰ ਭਰੀ ਨਮਸਕਾਰ ਕਰਕੇ ਮੰਗਲ ਕਰਦੇ ਹਨ, ਉਨ੍ਹਾਂ ਨੂੰ ਤੇਗ ਧਾਰੀ ਹੋਣ ਕਰਕੇ ਪਹਿਲਾਂ 'ਖੜਗਧਾਰੀ ਸ਼੍ਰੀ ਗੁਰੂ ਹਰਿਗੋਬਿੰਦ' ਜੀ ਦਾ ਪੋਤਾ ਕਹਿਕੇ ਯਾਦ ਕਰਦੇ ਹਨ। ਹਿੰਦੂ ਪੰਜ ਛੇ ਸੌ ਬਰਸ ਦੇ ਪਠਾਣਾਂ ਤੇ ਮੁਗ਼ਲਾਂ ਦੇ ਜ਼ੁਲਮ ਹੇਠ ਦਬ ਗਏ ਸਨ, ਗੁਰੂ ਜੀ ਨੇ ਤੁਰਕਾਂ ਦੇ ਪ੍ਰਤਾਪ ਨੂੰ ਮਾਤ ਕਰਕੇ ਹਿੰਦੂਆਂ ਨੂੰ ਗ਼ੁਲਾਮੀ ਤੋਂ ਛੁਡਾਕੇ ਖੁੱਲ੍ਹੀ ਇਨਸਾਨੀਅਤ ਦੇ ਦਰਜੇ ਦੀ ਸੁਤੰਤ੍ਰਤਾ ਦਿੱਤੀ ਤੇ ਉੱਚਾ ਕੀਤਾ। ਐਸ ਤਰ੍ਹਾਂ ਪਰਜਾ ਦੇ ਦੁਖ ਦੂਰ ਕੀਤੇ । ਔਰੰਗਜ਼ੇਬ ਵਰਗੇ ਜ਼ਾਲਮ ਤੁਰਕ ਸ਼ਾਹ ਨੂੰ, ਜਿਸ ਨੂੰ ਚੰਦ ਦੀ ਉਪਮਾ ਦਿੱਤੀ ਹੈ ਸੂਰਜ ਹੋਕੇ ਲਗੇ। ਸੂਰਜ ਜਦ ਸਵੇਰੇ ਚੜ੍ਹਦਾ ਹੈ ਤਾਂ ਚੰਦ ਮਾਤ ਹੋ ਜਾਂਦਾ ਹੈ, ਐਉਂ ਉਸ ਦਾ ਤੇਜ ਮਾਤ ਕੀਤਾ। ਚੰਦ ਹਨੇਰੇ ਵਿਚ ਚਮਕਦਾ ਹੈ, ਐਉਂ ਉਹ ਜ਼ੁਲਮ ਦੇ ਹਨੇਰੇ ਵਿਚ ਚਮਕ ਰਿਹਾ ਸੀ। ਪਹਾੜੀ ਰਾਜੇ ਉਸ ਦੀ ਗ਼ੁਲਾਮੀ ਵਿਚ ਆਪਣੀ ਕੌਮ ਲਈ ਸਰਪ ਸਮਾਨ ਜ਼ਹਿਰੀਲੇ ਹੋ ਰਹੇ ਸਨ, ਜੋ ਆਪ ਧੀਆਂ ਮੁਗ਼ਲਾਂ ਨੂੰ ਦੇਂਦੇ, ਸੋ ਸਤਿਕਾਰ ਤੋਂ ਵਾਂਜੇ ਗਏ ਸੇ ਤੇ ਪਰਜਾ ਦੀ ਰਾਖੀ ਕਰਨ ਦੀ ਥਾਂ ਤੁਰਕਾਂ ਦੇ ਮਨੋਰਥ ਪੂਰੇ ਕਰਦੇ ਸੇ, ਉਨ੍ਹਾਂ ਨੂੰ ਗਰੁੜ ਹੋਕੇ ਲੱਗੇ, ਭਾਵ ਉਨ੍ਹਾਂ ਦੀ ਵਿਸ ਝਾੜੀ ਤੇ ਦੰਡ ਦਿੱਤੇ।

ਕਵਿੱਤ—ਕਾਂਤਿ ਕਲਿ* ਤਾਲ ਮੈਂ ਪ੍ਰਫੁੱਲਤਿ ਬਿਸਾਲ ਦਲ,
ਮ੍ਰਿਦੁਲ ਮ੍ਰਿਦੁਲ ਤੁਲ ਲਾਲ ਲਾਲ ਮਾਨੀਯੇ।
ਰਾਜਤਿ ਮਰਾਲਰਾਜ ਸੰਤਨ ਸਮਾਜ ਪਾਸ,
ਪਾਸੁ ਹੈ ਪਰਾਗ ਦਿਨ ਰੈਨ ਮੈਂ ਸੁਹਾਨੀਯੇ।
ਸ਼ਿਲੀਮੁਖ ਸਿੱਖ ਮਨ ਸੌਰਭ ਅਨੰਦ ਹੇਤੁ,
ਛੋਰਤਿ ਨ ਆਸ ਪਾਸ ਸਦਾ ਸੋ ਕੁਮਾਨੀਯੇ ।
ਉਦਿਕ ਕਰਮ ਛੁਇ ਸਕੈ ਨ ਭਰਮ ਮਲ,
ਐਸੋ ਸ੍ਰੀ ਗੋਬਿੰਦ ਸਿੰਘ ਪਦ ਕੰਜ ਜਾਨੀਯੇ ॥ ੨੪ ॥

[ਕਾਂਤਿ=ਸੁੰਦਰਤਾ। ਕਲਿ=ਕਲਜੁਗ । ਇਹ ਜ਼ਮਾਨਾ, ਭਾਵ ਸੰਸਾਰ ।]
[ਕਾਂਤਿ ਕਲਿ ਤਾਲ=ਸੰਸਾਰ ਦੇ ਸੁੰਦਰਤਾ ਰੂਪੀ ਤਾਲ ਵਿਚ ।]

*ਚਾਰ ਨੁਸਖਿਆਂ ਵਿਚ ਪਾਠ–ਕਲਿ–ਹੈ, ਇਕ ਵਿਚ–ਕਲ–ਹੈ। 'ਕਲਿ' ਵਧੇਰੇ ਸ਼ੁੱਧ ਜਾਪਦਾ ਹੈ ।

(ਅ) ਪਾਠਾਂਤ੍ਰ–ਕਲ=ਹੈ। ਕਲ–ਸੁਹਣਾ। ਕਾਂਤਿ ਕਲ ਤਾਲ= ਸੁੰਦਰਤਾ ਰੂਪੀ ਸੁਹਣੇ ਤਲਾ ਵਿਚ।

ਤਾਲ=ਤਲਾ, ਸਰੋਵਰ। ਬਿਸਾਲ=ਵੱਡੇ।

ਦਲ=ਪੱਤੇ। (ਅ) ਦਲ=ਫੌਜ। ਦੋਵੇਂ ਅਰਥ ਸ਼ਲੇਖ ਨਾਲ ਲਗਦੇ ਹਨ। ਕਮਲ ਨਾਲ 'ਦਲ' ਦਾ ਅਰਥ 'ਪੱਤਾ' ਅਤੇ ਚਰਣਾਂ ਨਾਲ 'ਫੌਜਾਂ', ਪਰੰਤੂ ਕਈ ਗਜਾਨੀ 'ਬਿਸਾਲ ਦਲ' ਨੂੰ ਨਿਰਾ ਕਮਲਾਂ ਨਾਲ ਹੀ ਲਾਉਂਦੇ ਹਨ ਤੇ ਉਪਮੇਯ ਨਾਲ ਨਹੀਂ ਲਾਉਂਦੇ। ਐਉਂ ਬੀ ਅਰਥ ਕਰ ਲੈਂਦੇ ਹਨ:–ਕਿ ਜਿੱਕੂੰ ਤਾਲ ਵਿਚ ਚੌੜੇ ਪੱਤਾਂ ਵਾਲਾ ਕਮਲ ਪ੍ਰਫੁੱਲਤ ਹੈ, ਤਿਵੇਂ ਸੁੰਦਰਤਾ ਦੇ ਤਲਾ ਵਿਚ ਚਰਣ ਸ਼ੋਭਾ ਦੇ ਰਹੇ ਹਨ।

ਮ੍ਰਿਦੁਲ=ਕੋਮਲਤਾ। ਤੁਲ=ਬਰੱਬਰ, ਵਰਗੇ।

ਮਾਨੀਯੇ=ਮਾਨ ਹੈ,ਸਮਾਨ ਹੈ,ਮੁਰਾਦ ਹੈ–ਵਰਗੀ,ਤੁੱਲ। (ਅ)ਮੰਨੀ ਜਾਂਦੀ ਹੈ।

ਰਾਜਤਿ=ਬਿਰਾਜ ਰਹੇ ਹਨ। ਸੁਭਾਇਮਾਨ ਹਨ।

ਮਰਾਲਰਾਜ=[ਮਰਾਲ=ਹੰਸ। ਰਾਜ=ਰਾਜਾ,ਵਡਾ] ਰਾਜਹੰਸ। ਪਾਸੁ=ਪੜੀ। ਪਰਾਗ=ਫੁੱਲਾਂ ਦੀਆਂ ਨਰ ਤੁਰੀਆਂ ਉੱਤੇ ਜੋ ਧੂੜਾ ਹੁੰਦਾ ਹੈ।

ਸ਼ਿਲੀਮੁਖ=ਭੌਰਾ। ਸਿੱਖ ਮਨ=ਸਿੱਖਾਂ ਦੇ ਮਨ। ਸੌਰਭ=ਸੁਗੰਧੀ।

ਹੇਤੁ=ਵਾਸਤੇ। ਆਸ ਪਾਸ=ਸਮੀਪਤਾ।

ਉਦਿਕ=ਪਾਣੀ। ਮਲ=ਮੈਲ, ਚਿੱਕੜ। ਕੰਜ=ਕਵਲ।

ਅਰਥ–(ਗੁਰੂ ਜੀ ਦੇ ਚਰਣਾਂ ਨੂੰ ਕਮਲਾਂ ਨਾਲ ਉਪਮਾ ਦੇਂਦੇ ਹਨ ਕਿ ਜਿਸ ਤਰ੍ਹਾਂ ਕਿਸੇ) ਤਲਾਉ ਵਿਚ ਵਡਿਆਂ ਪੱਤਿਆਂ (ਸਹਿਤ ਕਮਲ) ਪ੍ਰਫੁੱਲਤ ਹੋ ਰਿਹਾ ਹੈ (ਤਿਵੇਂ ਵਡੀਆਂ ਫੌਜਾਂ ਸਹਿਤ, ਗੁਰੂ ਜੀ ਦੇ ਚਰਣ ਕਮਲ) ਸੁਹਣੇ ਸੁੰਦਰਤਾ (ਰੂਪੀ ਤਾਲ ਵਿਚ ਪ੍ਰਫੁੱਲਤ ਹੋ ਰਹੇ ਹਨ), (ਕਮਲਾਂ ਦੀ) ਕੋਮਲਤਾਈ ਵਰਗੀ (ਚਰਣਾਂ ਦੀ) ਕੋਮਲਤਾਈ (ਹੈ, ਅਤੇ ਕਮਲਾਂ ਦੀ) ਲਾਲੀ (ਵਰਗੀ) (ਚਰਣਾਂ ਦੀ) ਲਾਲੀ ਹੈ।

(ਕਮਲ ਵਾਲੇ ਤਾਲ ਉੱਤੇ) ਰਾਜ ਹੰਸ ਸ਼ੋਭ ਰਹੇ ਹਨ (ਗੁਰੂ ਜੀ) ਪਾਸ ਸੰਤਾਂ ਦਾ ਸਮਾਜ (ਸ਼ੋਭ ਰਿਹਾ ਹੈ), (ਕਮਲ ਉੱਤੇ) ਪਰਾਗ ਹੈ (ਸਤਿਗੁਰ ਜੀ ਦੇ ਭਗਤ ਵੱਛਲਤਾ ਦੇ ਬਿਰਦ ਪਾਲਣਾ ਕਰਨ ਲਈ ਭਗਤਾਂ ਦੀ ਸਹਾਯਤਾ ਵਿਚ ਧਾਇ ਧਾਇ ਅੱਪੜਨ ਵਾਲੇ ਚਰਣਾਂ ਉੱਤੇ) ਧੂੜੀ (ਸ਼ੋਭ ਰਹੀ) ਹੈ। (ਕਮਲ ਦਿਨੇਂ ਸ਼ੋਭਦੇ ਤੇ ਰਾਤੀ ਨਹੀਂ ਸ਼ੋਭਦੇ ਪਰ ਚਰਣ) ਰਾਤ ਦਿਨੇ ਸੁਹਾ ਰਹੇ ਹਨ।

(ਕਮਲ ਦੁਆਲੇ) ਭੌਰੇ ਸੁਗੰਧੀ ਲਈ (ਤਿਵੇਂ ਗੁਰੂ ਚਰਣਾਂ ਦੇ ਉਦਾਲੇ) ਸਿਖ-ਮਨ ਆਨੰਦ ਲਈ (ਚਰਣਾਂ ਦੀ) ਸਮੀਪਤਾ ਨਹੀਂ ਛੱਡਦੇ, ਸਦਾ ਦੁਆਲੇ ਘੁੰਮਦੇ ਹਨ।

(ਜਿਵੇਂ ਕਮਲ ਨੂੰ) ਜਲ (ਨਹੀਂ ਪੋਹ ਸਕਦਾ ਤਿਵੇਂ ਗੁਰੂ ਚਰਣਾਂ ਉੱਤੇ) ਕਰਮ ਆਪਣਾ

ਅਸਰ ਨਹੀਂ ਪਾ ਸਕਦਾ, (ਜਿਵੇਂ) ਚਿੱਕੜ (ਕਮਲ ਨੂੰ ਛੋਹ) ਨਹੀਂ (ਸਕਦਾ, ਤਿਵੇਂ) ਭਰਮ (ਸ਼ਤਿਗੁਰ ਦੇ ਚਰਣਾਂ ਨੂੰ ਪੋਹ ਨਹੀਂ ਸਕਦਾ), ਸ਼੍ਰੀ ਗੁਰੂ ਗੋਬਿੰਦ ਸਿੰਘ (ਜੀ ਦੇ) ਚਰਣਾਂ (ਨੂੰ) ਐਹੋ ਜੇਹਾ ਕਮਲ ਜਾਣੀਦਾ ਹੈ।

ਭਾਵ—ਕਮਲ ਦਾ ਰੂਪਕ ਬੰਨ੍ਹ ਕੇ ਸਤਿਗੁਰ ਦੇ ਚਰਣਾਂ ਨੂੰ ਸਦਰਸ਼ਤਾ ਦੇਂਦੇ ਹਨ, ਪਰ ਉਧਰ ਰੂਪਕ ਆਤਮ ਗੁਣਾਂ ਯਾ ਰੂਹਾਨੀ ਸਿਫਤਾਂ ਦਾ ਬੱਝਦ ਜਾਂਦਾ ਹੈ, ਸੋ ਕਵੀ ਜੀ ਕਹਿੰਦੇ ਹਨ ਕਿ ਐਹੋ ਜੇਹੇ ਕਵਲ ਹਨ ਉਨ੍ਹਾਂ ਦੇ ਚਰਣ। ਪਾਣੀ ਵਿਚ ਖੜੇ ਕਵਲ ਨਹੀਂ, ਜਿਸਦੀ ਨਜ਼ੁਨਤਾ ਪਿੱਛੇ ਕਈ ਥਾਂ ਦੱਸਦੇ ਆਏ ਹਨ ਪਰ ਐਸੇ ਕਵਲ ਹਨ ਜੋ ਸੰਸਾਰ ਸਰੋਵਰ ਵਿਚ ਖੜੇ ਆਨੰਦ ਦਾਤੇ, ਕੋਮਲਤਾ ਦੇ ਦਾਤੇ, ਲਾਲ (ਪ੍ਰੇਮ) ਦੇ ਦਾਤੇ, ਕ੍ਰਾਂਤਿ (ਸੁੰਦਰਤਾ) ਦੇ ਦਾਤੇ, ਕਰਮ ਭਰਮ ਸਾਰੇ ਅਸਰਾਂ ਆਵੇਸ਼ਾਂ ਤੋਂ ਸਦਾ ਨਿਰਲੇਪ, ਸੰਤਾਂ ਦੇ ਸਮਾਜ ਦੇ ਭੂਸ਼ਣ, ਇਨ੍ਹਾਂ ਗੁਣਾਂ ਦਾ ਸਮੁਦਾਇ: ਇਕ ਰੂਹਾਨੀ–ਆਤਮਕ–ਕਮਲ ਮਾਨੋਂ ਉਨ੍ਹਾਂ ਦੇ ਚਰਣ ਕਮਲ ਹਨ।

ਸ੍ਵੈਯਾ—ਗੋਬਿੰਦਸਿੰਘ ਗੁਰੂ ਗਤਿਦਾਯਕ ਆਨ ਕੀ ਆਸ ਨਹੀ ਮਨ ਰਾਈ।
ਚਾਤ੍ਰਿਕ ਚੀਤ ਮੁਹੁਰਮੁਹੁ ਰਟ ਸ੍ਵਾਂਤਿ ਦਿਦਾਰ ਕਬੈ ਇਹ ਪਾਈ।
ਜੀਉ ਪਤੰਗ ਸਨੇਹ ਕੀ ਡੋਰ ਬੰਧਾ ਡਗਡੋਲ ਸੁ ਲੇਹੁ ਮਿਲਾਈ।
ਸਿੰਧ ਹੁਤਾਸਨ ਹੈ ਭਵ ਕੀ ਗਤਿ ਮੋਹਿਮਯਾ ਕਰਿ ਲੇਹੁ ਬਚਾਈ।੨੫।

ਗਤਿਦਾਯਕ=ਮੁਕਤੀ ਦਾਤਾ। ਆਨ=ਦੂਸਰੇ ਦੀ, ਹੋਰ ਦੀ।
ਰਾਈ=ਰਾਈ ਜਿੰਨੀ ਥੀ, ਥੋੜੀ ਜੇਹੀ ਥੀ।
ਚਾਤ੍ਰਿਕ=ਬੁੰਬੀਹਾ, ਪਪੀਹਾ ਜੋ ਸ੍ਵਾਂਤੀ ਨਛੱਤ੍ਰ ਵਿਚ ਅਕਾਸ਼ਾਂ ਤੋਂ ਵਰਸਣ ਵਾਲੀ ਬੂੰਦ ਨੂੰ ਤਰਸਦਾ ਤੇ 'ਪੀਹੂ' 'ਪੀਹੂ' ਰਟ ਲਾਈ ਰਖਦਾ ਹੈ। ਮੁਰਾਦ–ਅਤਿ ਬਿਹਬਿਲਤਾ ਦੇ ਪਜਾਰ–ਤੋਂ ਹੈ।
ਮੁਹੁਰਮੁਹੁ ਰਟ=ਮੁਹੁ: ਮੁਹੁ:=ਵਾਰ ਵਾਰ। ਰਟ=ਲੱਲ, ਕਿਸੇ ਗਲ ਨੂੰ ਬਾਰ ਬਾਰ ਕਹਿਣਾ, ਰਟਣਾ, ਪੁਕਾਰ ਕਰਣੀ।
ਪਤੰਗ=ਗੁਡੀ ਦੀ ਇਕ ਕਿਸਮ, ਜਿਸ ਦੀਆਂ ਦੋ ਪਖਾਂ ਹੁੰਦੀਆਂ ਹਨ ਜੋ ਡੋਰ ਨਾਲ ਅਕਾਸ਼ ਵਿਚ ਉਡਾਈਦੀ ਹੈ,ਬਹੁਤੀ ਹਵਾ ਨਾਲ ਡੋਲਦੀ ਹੈ।
ਡਗ ਡੋਲ–ਡਾਵਾਂ ਡੋਲ।
ਸਿੰਧ ਹੁਤਾਸਨ=[ਸਿੰਧ=ਸਮੁੰਦਰ। ਹੁਤਾਸਨ=ਅੱਗ] ਬੜਵਾਨਲ, ਸਮੁੰਦਰ ਦੀ ਅੱਗ। (ਅ) ਅਗਨ ਸਾਗਰ।
ਯਥਾ–'ਅਗਨਿਸਾਗਰ ਤੇ ਕਾਢਿਆ'।
ਭਵ=ਸੰਸਾਰ। ਗਤਿ=ਹਾਲਤ, ਦਸ਼ਾ। ਮਯਾ=ਕ੍ਰਿਪਾ, ਦਇਆ।

ਅਰਥ—(ਕਵੀ ਜੀ ਆਪਣੇ ਇਸ਼ਟ ਗੁਰੂ ਦਾ ਪਤਾ ਦੱਸ ਕੇ ਉਨ੍ਹਾਂ ਅੱਗੇ ਅਰਦਾਸ

ਕਰਦੇ ਹਨ:–) (ਮੇਰੇ) ਮਨ (ਵਿਚ) ਮੁਕਤੀ ਦਾਤਾ ਗੁਰੂ ਗੋਬਿੰਦ ਸਿੰਘ (ਤੋਂ ਬਿਨਾਂ) ਹੋਰ ਕਿਸੇ ਦੀ ਰਾਈ (ਮਾਤ੍ਰ) ਆਸਾ ਨਹੀਂ ਹੈ।

(ਮੇਰਾ) ਚਾਤ੍ਰਿਕ (ਰੂਪੀ) ਚਿੱਤ ਵਾਰੰਵਾਰ ਪੁਕਾਰ ਕਰ (ਰਿਹਾ ਹੈ ਕਿ:–ਹੇ ਦਾਤੇ) ਇਹ (ਤਰਸੇਂਦਾ ਮਨ) (ਆਪ ਦਾ) ਸ਼ਾਂਤੀ (ਬੂੰਦ ਰੂਪੀ) ਦੀਦਾਰ ਕਦੋਂ ਪਾਵੇਗਾ?

(ਮੇਰਾ) ਪਤੰਗ (ਰੂਪੀ) ਜੀਉੜਾ, ਪ੍ਰੇਮ ਦੀ ਡੋਰ (ਨਾਲ) ਬੱਧਾ ਹੋਇਆ ਡਾਵਾਂ ਡੋਲ (ਹੋ ਰਿਹਾ ਹੈ,) ਇਸਨੂੰ (ਨਿਜ ਸ਼ਰਨ ਵਿਚ) ਮਿਲਾ ਲਓ।

ਸੰਸਾਰ ਦੀ ਗਤੀ ਸਾਗਰ ਦੀ ਅਗਨਿ (ਬੜਵਾਨਲ) (ਵਾਂਙੂ) ਹੈ, ਮੈਨੂੰ ਦਇਆ ਕਰਕੇ (ਇਸ ਤੋਂ) ਬਚਾ ਲਓ।

ਭਾਵ–ਪਿੱਛੇ ਕਵੀ ਜੀ ਇਸ਼ਟ ਦੇਵ ਨੂੰ ਨਮਸਕਾਰ ਤੇ ਇਸ਼ਟ ਦੇਵ ਦੇ ਚਰਣਾਂ ਦਾ ਆਰਾਧਨ ਅਤੇ ਚਰਣਾਂ ਦੀ ਮਹਿਮਾ ਕਥਨ ਕਰਦੇ ਆਏ ਹਨ, ਇੱਥੇ ਇਹ ਦੱਸ ਕੇ ਕਿ ਮੇਰਾ ਗੁਰੂ ਹੀ ਕੇਵਲ ਮੁਕਤੀ ਦਾਤਾ ਹੈ ਹੁਣ ਮੈਨੂੰ ਹੋਰ ਕਿਸੇ ਦੀ ਰਾਈ ਜਿੰਨੀ ਭੀ ਆਸ ਨਹੀਂ ਰਹੀ, ਆਪ ਅਪਣੇ ਅੰਤਰਆਤਮੇ ਰਚ ਰਹੇ ਪ੍ਰੇਮ ਦੇ ਤਰੰਗ ਵਿਚ ਇਸ਼ਟ ਅੱਗੇ ਅਰਦਾਸ ਕਰਦੇ ਹਨ ਕਿ ਹੇ ਦਾਤੇ ਅਪਣੇ ਦੀਦਾਰ ਦੀ ਦਾਤ ਬਖਸ਼ੋ। ਅਪਣੇ ਚਿਤ ਦੀ ਸੁਭਾਵਕ ਡੋਲਨੀ ਗਤੀ ਤੇ ਬਾਹਰ ਵਰਤ ਰਹੇ ਸੰਸਾਰ ਦੀ ਅੱਗ ਤੋਂ ਤ੍ਰਾਸ ਖਾਂਦੇ ਤੇ ਯਾਚਨਾ ਕਰਦੇ ਹਨ ਕਿ ਇਸ ਅੱਗ ਤੋਂ ਬਚਾਓ, ਅਰ ਡਾਵਾਂ ਡੋਲ ਹਾਲਤ ਤੋਂ ਅਪਣੇ ਨਾਲ ਟਿਕਾਉ ਬਖਸ਼ੋ। ਡੋਲਣ ਦਾ ਇਲਾਜ ਉਨ੍ਹਾਂ ਦੀ ਸ਼ਰਨ ਦੀ ਪ੍ਰਾਪਤੀ ਹੈ, ਇਸੇ ਕਰਕੇ ਦੁਹਾਈ ਦੇਂਦੇ ਹਨ ਕਿ ਹੇ ਦਾਤੇ ਸ਼ਰਣ ਵਿਚ ਮਿਲਾ ਲਓ।

ਇਸ ਸ੍ਰੋਤੇ ਵਿਚ ਕਵੀ ਜੀ ਦੇ ਨਿਜ ਇਸ਼ਟ ਦਾ ਪੂਰਾ ਪੂਰਾ ਪਤਾ ਖੁੱਲ੍ਹ ਜਾਂਦਾ ਹੈ ਕਿ ਆਪ ਕਿਸੇ ਹੋਰ ਮਜ਼ਹਬ ਦੇ ਪੈਰੋਕਾਰ ਨਹੀਂ ਹਨ, ਕਿਸੇ ਹੋਰ ਅਵਤਾਰ, ਦੇਵੀ, ਦੇਵਤਾ, ਪੀਰ, ਪੈਕੰਬਰ, ਫਕੀਰ ਦੇ ਸੇਵਕ ਨਹੀਂ ਹਨ; ਜਦ ਕਿ ਆਪ ਉਚਾਰਦੇ ਹਨ ਕਿ ਮੇਰੇ ਮਨ ਵਿਚ ਰਾਈ ਜਿਤਨੀ ਭੀ ਆਸ ਕਿਸੇ ਹੋਰਸ ਦੀ ਨਹੀਂ ਹੈ, ਮੇਰੇ ਮੁਕਤੀ ਦਾਤੇ ਕੇਵਲ ਗੁਰੂ ਗੋਬਿੰਦ ਸਿੰਘ ਜੀ ਹੀ ਹਨ।

ਇਸ ਖਿਆਲ ਦੇ ਪ੍ਰਗਟ ਹੋਣ ਤੋਂ ਅਰ ਉਸ ਪ੍ਰੇਮ ਵਿਚ ਭਿੱਜੀ ਅਰਦਾਸ ਤੋਂ ਜੋ ਇਸ ਸ੍ਰੋਤੇ ਵਿਚ ਹੈ, ਉਨ੍ਹਾਂ ਦੇ ਇਸ਼ਟ ਦੇਵ ਦਾ ਨਿਰਸੰਸੇ ਪਤਾ ਲਗ ਜਾਂਦਾ ਹੈ।

ਕਬਿੱਤ–ਦੋਊ ਕਰ ਬੰਦਕਰਿ ਬੰਦਤਿ ਗੋਬਿੰਦ ਸਿੰਘ,
ਦੇਤਿ ਹੈਂ ਅਨੰਦ, ਸੁਖਕੰਦ; ਅਘ ਮੰਦ ਹੀ।
ਸਮਾਲ ਤੇ ਮ੍ਰਿਗਿੰਦ, ਪਟਬੀਜਨੇ ਦਿਨਿੰਦ ਕਰੇ,
ਕੀਟ ਤੇ ਗਜਿੰਦ, ਪੰਥ ਦਯੋ ਗਤਿਵੰਦ ਹੀ।

ਮਸ਼ਕਾ ਖਰਿੰਦ, ਜਿਨ ਕਾਕ ਤੇ ਮਰਾਲ ਬ੍ਰਿੰਦ,
ਰੰਕ ਜੋ ਨਰਿੰਦ ਕਰੇ, ਬੰਦਤਿ ਮੁਕੰਦ ਹੀ।
ਸੁੰਦਰ ਮੁਖਾਰਬਿੰਦ ਸੋਹਤਿ ਸੰਤੋਖ ਸਿੰਘ,
ਹੀਨ ਜੋ ਕਲੰਕ ਤੋ ਸਮਾਨ ਹੋਤਿ ਚੰਦ ਹੀ ॥ ੨੬ ॥

{ ਕਰ=ਹੱਥ। ਬੰਦ ਕਰਿ=ਜੋੜਕੇ। ਬੰਦਤਿ=ਮੱਥਾ ਟੇਕਦਾ ਹਾਂ।
ਅਘ=ਪਾਪ। ਕੰਦ=ਫਲ। ਬੱਦਲ।
ਮੰਦ=ਮੰਦ ਕਰਨਾ, ਮਾਤ ਪਾ ਦੇਣਾ, ਨਾਸ਼ ਕਰਨਾ।
ਸਜਾਲ=ਗਿੱਦੜ। [ਸੰਸ:, ਸ਼੍ਰਿਗਾਲ। ਪ੍ਰਾਕ੍ਰਿਤ, ਸਯਾਲ]
ਮ੍ਰਿਗਿੰਦ=ਮ੍ਰਿਗਾਂ ਦਾ ਇੰਦ੍ਰ, ਸ਼ੇਰ।
ਪਟਬੀਜਨੇ=ਟਟੀਹੇ, ਜੁਗਨੂ। ਦਿਨਿੰਦ=ਦਿਨ ਦਾ ਰਾਜਾ, ਸੂਰਜ।
ਕੀਟ=ਕੀੜੀ। ਗਜਿੰਦ=ਹਾਥੀ, ਵੱਡਾ ਹਾਥੀ, ਐਰਾਵਤ ਹਾਥੀ।
ਪੰਥ=ਰਸਤਾ, ਪੰਥ, ਧਰਮ।
ਗਤਿਵੰਦ ਪੰਥ=ਮੁਕਤੀ ਵਾਲਾ ਰਸਤਾ, ਯਾ ਮੁਕਤੀ ਵਾਲਾ ਪੰਥ, ਓਹ ਪੰਥ ਜੋ ਮੁਕਤੀ ਨੂੰ ਪ੍ਰਾਪਤ ਹੈ, ਭਾਵ ਖਾਲਸਾ ਪੰਥ।
ਮਸ਼ਕਾ=ਮੱਛਰ। ਖਰਿੰਦ=ਗਰੁੜ।
ਕਾਕ=ਕਾਂ। ਪਾਠਾਂਤ੍ਰ—ਕਾਙ—ਬੀ ਕਿਸੇ ਕਿਸੇ ਨੁਸਖੇ ਵਿਚ ਮਿਲਿਆ ਹੈ, ਕਾਙ ਦਾ ਅਰਥ ਹੈ—ਬਗਲਾ।
ਮਰਾਲ=ਹੰਸ। ਬ੍ਰਿੰਦ=ਸਮੂਹ, ਸਾਰੇ। ਰੰਕ=ਕੰਗਾਲ।
ਤੇ=ਤੋਂ (ਅ) ਓਹ, ਸੋ। ਨਰਿੰਦ=ਰਾਜੇ।
ਬੰਦਤਿ ਮੁਕੰਦ=ਜੋ ਬੰਦੀ ਸਨ ਸੋ ਮੁਕਤ ਕੀਤੇ ਅਰਥਾਤ ਜੋ ਗ਼ੁਲਾਮ ਸਨ ਸੋ ਆਜ਼ਾਦ ਕੀਤੇ। ਬੰਦਤਿ=ਬੰਦੀ ਵਿਚ ਜੋ ਹੋਣ, ਗ਼ੁਲਾਮ।
ਮੁਕੰਦ=ਮੁਕਤ, ਖੁੱਲ੍ਹੇ, ਆਜ਼ਾਦ, ਆਜ਼ਾਦ ਕੀਤੇ।
ਮੁਖਾਰਬਿੰਦ=ਮੁਖ+ਅਰਬਿੰਦ—ਮੁਖ ਕਮਲ। ਕਮਲ ਵਾਂਙੂ ਸੁਹਣਾ ਮੁਖੜਾ। }

ਅਰਥ—ਦੋਵੇਂ ਹੱਥ ਜੋੜਕੇ (ਮੈਂ ਸ਼੍ਰੀ ਗੁਰੂ) ਗੋਬਿੰਦ ਸਿੰਘ (ਜੀ ਨੂੰ) ਬੰਦਨਾ ਕਰਦਾ ਹਾਂ, (ਜੋ ਆਤਮ) ਅਨੰਦ (ਅਤੇ) ਸੁਖ (ਰੂਪੀ) ਫਲ (ਸੰਸਾਰਕ ਸੁਖ) ਦੇਂਦੇ ਹਨ, (ਅਤੇ) ਪਾਪਾਂ ਦਾ ਨਾਸ਼ ਕਰਦੇ ਹਨ।

(ਨਿਸ਼ਚੇ ਜਿਨ੍ਹਾਂ ਨੇ) ਗਿੱਦੜਾਂ ਤੋਂ ਸ਼ੇਰ, (ਅਤੇ) ਟਟੀਹਿਆਂ (ਨੂੰ) ਸੂਰਜ, ਕੀੜੀਆਂ ਤੋਂ ਹਾਥੀ ਬਣਾ ਦਿੱਤਾ (ਅਤੇ) ਮੁਕਤੀ ਵਾਲਾ ਪੰਥ (ਜਗਤ ਨੂੰ) ਦਿੱਤਾ।

ਜਿਨ੍ਹਾਂ ਨੇ ਮੱਛਰਾਂ (ਨੂੰ) ਗਰੁੜ (ਬਨਾਇਆ) (ਅਤੇ) ਕਾਵਾਂ ਤੋਂ ਹੰਸਾਂ ਦੇ ਸਮੂਹ (ਕਰ ਦਿੱਤੇ) (ਅਤੇ) ਜਿਹੜੇ ਕੰਗਾਲ (ਸਨ) (ਸੋ) ਰਾਜੇ ਬਣਾ ਦਿੱਤੇ, (ਜਿਹੜੇ) ਗ਼ੁਲਾਮ (ਸਨ ਸੋ) ਆਜ਼ਾਦ ਕਰ ਦਿੱਤੇ।

(ਐਸੇ ਪ੍ਰਤਾਪਸ਼ੀਲ ਸਤਿਗੁਰ ਗੋਬਿੰਦ ਸਿੰਘ ਜੀ ਦਾ) ਸੁਹਣਾ ਮੁਖਾਰਬਿੰਦ (ਐਸੀ ਨਿਰਮਲ ਤੇ ਅਖੰਡ) ਸ਼ੋਭਾ ਦੇ ਰਿਹਾ ਹੈ (ਕਿ) ਜੋ ਚੰਦ੍ਰਮਾਂ ਅਕਲੰਕ (ਹੁੰਦਾ) ਤਾਂ (ਮੁਖੜੇ) ਵਰਗਾ (ਸੁੰਦਰ ਕਹਿਲਾਉਣ ਜੋਗਾ) ਹੋ ਜਾਂਦਾ।

ਭਾਵ—ਸਤਿਗੁਰੂ ਜੀ ਦੇ ਕਰਨੀਆਂ ਦੇ ਇਸ਼ਾਰੇ ਦੇਕੇ ਉਨ੍ਹਾਂ ਦੇ ਐਸੇ ਉਪਕਾਰੀ ਮੁਖੜੇ ਨੂੰ ਚੰਦ ਦੀ ਸੁੰਦਰਤਾ ਦੀ ਸ਼ੋਭਾ ਦੇਣੋ ਨਾਂਹ ਕਰ ਰਹੇ ਹਨ। ਉਨ੍ਹਾਂ ਦਾ ਇੱਛਾ ਸੁਹਣਾ ਰੂਪਕ ਬੰਨ੍ਹਕੇ ਅਗਲੇ ਕਬਿੱਤ ਵਿਚ ਫੇਰ ਅਪਣੀ ਪ੍ਰੇਮ ਭਰੀ ਅਰਦਾਸ ਕਰਦੇ ਹਨ। ਇਹ ਅਗਲੀ ਬੇਨਤੀ ਐਸੀ ਸੁਹਣੀ ਹੈ ਕਿ ਪੰਥ ਵਿਚ ਹਜ਼ਾਰਾਂ ਲੋਕਾਂ ਦੇ ਯਾਦ ਹੈ ਅਰ ਹਜ਼ਾਰਾਂ ਬਿਨਯ ਵਾਲੇ ਮਨਾਂ ਨੇ ਇਹ ਅਰਦਾਸ ਕੀਤੀ ਹੈ, ਤੇ ਕਰਨਗੇ।

ਕਬਿੱਤ—ਤੋਸੋ ਨਹੀਂ ਦਾਤਾ ਕੋਊ, ਮੋਸੋ ਨ ਭਿਖਾਰੀ ਦੀਨ,
ਤੋਸੋ ਨ ਦਯਾਲੁ, ਦੁਖੀ ਮੋਸੋ ਨ ਅਲਾਈਏ।
ਮੋਸੋ ਨਹੀ ਕ੍ਰਿਤਘਨ, ਤੋਸੋ ਉਪਕਾਰੀ ਨਾਂਹਿ,
ਮੋਸੋ ਨ ਅਨਾਥ, ਨਾਥ ਤੋਸੋ ਨ ਬਤਾਈਏ।
ਔਗੁਨੀ ਨ ਮੋਸੋ ਕੋਊ, ਗੁਨਵਾਨ ਤੋਸੋ ਨਹੀਂ,
ਜਪ ਤਪ ਬ੍ਰਤ ਮੋ ਮੈਂ ਏਕ ਨਹਿ ਪਾਈਏ।
ਕਵਿ ਆਯੋ ਹੈ ਸ਼ਰਨ, ਗਹੇ ਧਾਇਕੈ ਚਰਨ,
ਗੁਰੂ ਤਾਰਨ ਤਰਨ, ਨਿਜ ਹਾਥ ਦੈ ਬਚਾਈਏ॥ ੨੭॥

{ ਅਲਾਈਏ=ਕਹੀਦਾ। ਦੱਸੀਦਾ। ਕ੍ਰਿਤਘਨ=ਜੋ ਕੀਤਾ ਨਾ ਜਾਣੇ।
ਅਨਾਥ=ਨਿਖਸਮਾ, ਬੇ ਆਸਰਾ। ਨਾਥ=ਮਾਲਕ, ਸੁਆਮੀ।
ਨਿਜ=ਆਪਣਾ। ਤਾਰਨ=ਤਾਰਨਹਾਰ। ਤਰਨ=ਜਹਾਜ਼। }

ਅਰਥ—(ਕਵਿ ਜੀ ਸਤਿਗੁਰ ਜੀ ਦੇ ਚਰਣਾਂ ਵਿਚ ਪ੍ਰਾਰਥਨਾ ਕਰਦੇ ਹਨ) (ਹੇ ਗੁਰੂ ਗੋਵਿੰਦ ਸਿੰਘ ਜੀਓ) ਤੇਰੇ ਵਰਗਾ (ਵਡਾ) ਕੋਈ (ਹੋਰ) ਸਖੀ ਨਹੀਂ, (ਤੇ) ਮੇਰੇ ਵਰਗਾ (ਕੋਈ) ਗ਼ਰੀਬ ਮੰਗਤਾ ਨਹੀਂ, ਤੇਰੇ ਵਰਗਾ ਦਿਆਲੂ ਨਹੀਂ (ਤੇ) ਮੇਰੇ ਵਰਗਾ ਦੁਖੀ ਕੋਈ ਨਹੀਂ ਦੱਸੀਦਾ।

ਮੇਰੇ ਵਰਗਾ (ਹੋਰ ਕੋਈ) ਕ੍ਰਿਤਘਨ ਨਹੀਂ (ਤੇ) ਤੇਰੇ ਵਰਗਾ (ਹੋਰ ਕੋਈ) ਉਪਕਾਰੀ ਨਹੀਂ, ਮੇਰੇ ਵਰਗਾ (ਹੋਰ) ਅਨਾਥ (ਕੋਈ) ਨਹੀਂ (ਤੇ) ਤੇਰੇ ਵਰਗਾ (ਹੋਰ ਕੋਈ) ਨਾਥ ਨਹੀਂ ਦੱਸੀਦਾ ਹੈ।

(ਹੇ ਦਾਤਾ!) ਤੇਰੇ ਵਰਗਾ ਗੁਣਵਾਨ (ਹੋਰ ਹੈ) ਨਹੀਂ (ਤੇ) ਮੇਰੇ ਵਰਗਾ ਗੁਣਹੀਨ (ਹੋਰ) ਕੋਈ ਨਹੀਂ; ਜਪ, ਤਪ, ਬ੍ਰਤ (ਆਦਿ ਦੈਵੀ ਗੁਣ) ਮੇਰੇ ਵਿਚ ਇਕ (ਭੀ) ਨਹੀਂ ਲੱਭਦਾ।

(ਤਾਂਤੇ ਮੈਂ) ਕਵਿ (ਆਰਤ ਤੇ ਆਤੁਰ ਹੋਕੇ ਹੇ ਸੂਰੇ) ਗੁਰੂ ! (ਤੇਰੀ) ਸ਼ਰਨ ਆਯਾ ਹਾਂ, (ਤੇ) ਦੌੜਕੇ (ਤੇਰੇ) ਚਰਣ ਆ ਫੜੇ ਹਨ, ਹੇ ਤਾਰਨਹਾਰ ਜਹਾਜ਼ (ਰੂਪ ਗੁਰੂ ! ਆਪਣਾ ਹੱਥ ਦੇਕੇ (ਮੈਨੂੰ) ਬਚਾ ਲਓ।

ਕਵਿੱਤ–ਅੰਤਿਕ ਕੀ ਪਾਸਿਨ ਬਚਾਇ ਨਿਜ ਦਾਸਨ ਕੋ,
ਹਾਥ ਮੈਂ ਸਰਾਸਨ ਅਰੂਢਤਿ ਤੁਰੰਗ ਕੇ।
ਕਮਲ ਬਿਸਾਲ ਦਲ ਲੋਚਨ ਦਯਾਲੁ ਕਲਿ
ਲੋਕਨ ਬਿਲੋਕਕੈ ਅਸ਼ੋਕ ਕਰੇ ਸੰਗ ਕੇ।
ਸੋਚਨ ਬਿਮੋਚਨ ਕੋ ਪੋਚਨ ਸੰਕੋਚੇ ਜਗ,
ਨਯੋ ਪੰਥ ਧਾਰੀ, ਬਲਿਹਾਰੀ ਅੰਗ ਅੰਗ ਕੇ।
ਪਾਗ ਜਿਗ੍ਹਾ ਸੰਗ ਖਚੇ ਮਾਣਿਕ ਸੁਰੰਗ ਰੰਗ
ਵਾਰੌਂ ਮੈਂ ਉਮੰਗ ਮਨ ਕਲਗ਼ੀ ਉਤੰਗ ਕੇ ॥ ੨੯ ॥

ਅੰਤਿਕ=ਯਮ। ਪਾਸਿਨ=ਫਾਹੀ, ਫਾਹੀਆਂ। [ਸੰਸ:; ਪਾਂਸੁ। ਹਿੰਦੀ, ਫਾਂਸ, ਪਾਂਸ]
ਬਚਾਇ=ਬਚਾ ਲੈਂਦੇ ਹਨ। ਸਰਾਸਨ=ਕਮਾਨ, ਧਨੁਖ (ਅ) ਚਲਾਏ ਜਾਣ ਵਾਲੇ ਤੀਰ। (ੲ) ਧਨੁਖਬਾਨ।
ਅਰੂਢਤ=ਚੜ੍ਹੇ ਹੋਏ, (ਘੋੜੇ) ਚੜ੍ਹੇ ਹੋਏ। ਤੁਰੰਗ=ਘੋੜਾ।
ਕੇ=ਉਤੇ। ਬਿਸਾਲ=ਵਡੇ। ਦਲ=ਪੰਖੜੀ।
ਲੋਚਨ=ਨੈਣ, ਅੱਖਾਂ।
ਕਲਿ=ਕਲਜੁਗ। ਕਲਿਲੋਕਨ=ਕਲਿਜੁਗ ਦੇ ਲੋਕਾਂ ਨੂੰ।
ਵਿਲੋਕਕੈ=ਤੱਕ ਕੇ, ਵੇਖਕੇ। (ਅ) ਨਜ਼ਰ ਨਾਲ।
ਅਸ਼ੋਕ=ਸ਼ੋਕ ਤੋਂ ਰਹਿਤ, ਸੁਖੀ ਕਰ ਦੇਣਾ।
ਸੰਗ=ਰੁਕ, ਰੋਕ। ਸੰਗ+ਵਿਲੋਕ+ਕੈ=ਸ਼ੰਕਾਂ ਨਾਲ ਤੱਕ ਕੇ। (ਅ) ਸ਼ੰਕਾਂ ਵਾਲੀ ਨਜ਼ਰ ਨਾਲ। ਭਾਵ, ਕਨਾਯਾ ਮਾੜ੍ਹ ਨਾਲ, ਮਟੱਕੇ ਮਾੜ੍ਹ ਨਾਲ।
ਸੋਚਨ=ਸੋਚਾਂ, ਫਿਕਰ, ਗ਼ਮ। ਚਿੰਤਾ ਵਾਲੇ ਤੋਂ ਮੁਰਾਦ ਹਿੰਦੂਆਂ ਤੋਂ ਹੈ ਜੋ ਰਾਜ ਦੇ ਜ਼ੁਲਮ ਕਰਕੇ ਚਿੰਤਾ ਵਿਚ ਸਨ।
ਬਿਮੋਚਨ ਕੋ=ਦੂਰ ਕਰਨ ਵਾਲੇ ਨੂੰ।
ਪੋਚਨ=ਫਾਰਸੀ ਪੂਚ, ਹਿੰਦੀ ਪੋਚ–ਛੋਟੇ ਲੋਕ, ਦੁਸ਼ਟਤਾ ਵਾਲੇ, ਨੀਚ, ਬੁਰੇ=ਲੋਕ, ਇਸ਼ਾਰਾ ਤੁਰਕਾਂ ਵਲ ਹੈ। ਇਸ ਤੁਕ ਦੇ ਇਹ ਅਰਥ ਭੀ ਲਾਉਂਦੇ ਹਨ:–੧. ਜਗਤ ਵਿਚ ਜੋ (ਜਾਤੀ

ਕਰਕੇ) ਨੀਵੇਂ ਸਨ, ਉਨ੍ਹਾਂ ਤੋਂ ਜਿਨ੍ਹਾਂ ਨੂੰ ਸੰਕੋਚ ਨਹੀਂ ਸੀ, ਐਸੇ ਗੁਰੂ ਗੋਬਿੰਦ ਸਿੰਘ ਜੀ। ੨. ਜਗਤ ਵਿਚ ਜੋ (ਜਾਤੀ) ਕਰਕੇ ਨੀਵੇਂ ਸਨ ਉਹ ਸੰਕੋਚ ਦਿੱਤੇ, ਅਰਥਾਤ ਘਟਾ ਦਿੱਤੇ।

ਪ੍ਰਸ਼ਨ—ਕਿਵੇਂ ਘਟਾਏ ? ਕਿ ਅੰਮ੍ਰਿਤ ਛਕਾ ਉੱਚੇ ਕਰ ਲਏ, ਐਉਂ ਓਹ ਘਟ ਗਏ। ੩. ਨੀਚ 'ਬੁਰੇ ਲੋਕ) ਗੁਰੂ ਜੀ ਨੂੰ ਵੇਖਕੇ ਸੰਕੋਚੇ ਭਾਵ ਸ਼ਰਮਿੰਦੇ ਹੋ ਗਏ।

ਜਿਗ੍ਹਾ=ਦਸਤਾਰ ਉਤੇ ਪਹਿਨਣ ਦਾ ਇਕ ਰਾਜਸੀ ਗਹਿਣਾ।

ਖਚੇ=ਜੜੇ ਹੋਏ। ਉਤੰਗ=ਉੱਚੀ।

ਅਰਥ—(ਕਵਿ ਜੀ ਸ਼੍ਰੀ ਗੁਰੂ ਜੀ ਦੇ ਘੋੜੇ ਤੇ 'ਅਸਵਾਰ ਦਰਸ਼ਨ' ਦੀ ਮਾਨੋਂ ਤਸਵੀਰ ਖਿੱਚਦੇ ਹਨ:—)

(ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜੋ) ਯਮ ਦੀ ਫਾਹੀ (ਤੋਂ) ਆਪਣੇ ਦਾਸਾਂ ਨੂੰ ਬਚਾ ਲੈਂਦੇ ਹਨ, (ਐਸ ਵੇਲੇ) ਹੱਥ ਵਿਚ ਧਨੁਖ ਬਾਨ (ਲਈ) ਘੋੜੇ ਉਤੇ ਚੜ੍ਹੇ (ਸੁਭਾਇਮਾਨ ਹੋ) ਰਹੇ ਹਨ।

ਵਡੇ ਕਮਲ ਦੀ ਪੰਖੜੀ (ਵਰਗੇ ਆਪ ਦੇ ਸੁੰਦਰ) ਨੈਣ (ਐਤਨੇ) ਦਯਾਲੂ (ਹਨ ਕਿ) ਕਲਿਜੁਗ ਦੇ ਲੋਕਾਂ ਨੂੰ ਮਟੱਕੇ ਮਾਤ੍ਰ (ਨਾਲ) ਤੱਕਕੇ (ਹੀ) ਸੁਖੀ ਕਰ ਦੇਂਦੇ ਹਨ*।

(ਦੁਖੀ ਦਰਦਵੰਦਾਂ ਦੀਆਂ) ਸੋਚਾਂ ਨੂੰ ਦੂਰ ਕਰਨ ਵਾਲੇ (ਸ੍ਰੀ ਗੁਰੂ ਜੀ ਦਾ ਐਸਾ ਦਰਸ਼ਨ ਦੇਖਕੇ) ਜਗਤ ਦੇ ਬੁਰੇ ਲੋਕ (ਭੈ ਨਾਲ) ਸੰਕੋਚ (ਖਾ ਗਏ), (ਪਰ ਹੇ) ਨਵੇਂ ਪੰਥ ਦੇ ਰਚਨਹਾਰ ! (ਤੇਰੇ ਇਸ ਦਰਸ਼ਨ ਨੂੰ ਦੇਖਕੇ ਮੈਂ) ਅੰਗ ਅੰਗ ਤੋਂ ਸਦਕੇ (ਹਾਂ)।

(ਸਦਕੇ ਤੇਰੀ) ਦਸਤਾਰ (ਤੋਂ, ਜਿਸ ਉਤੇ ਸੁਹਣੇ ਤੇ) ਰੰਗ ਰੰਗ ਦੇ ਰਤਨਾਂ ਨਾਲ ਜੜੀ ਹੋਈ ਜਿਗ੍ਹਾ (ਫਬ ਰਹੀ ਹੈ, ਹਾਂ ਜਿਸ ਵਿਚ) ਉੱਚੀ ਕਲਗੀ (ਸ਼ੋਭਾ ਦੇ ਰਹੀ ਹੈ, ਉਸ) ਉਤੋਂ, ਮੇਰੀ ਉਮੰਗ ਹੈ (ਕਿ ਆਪਣਾ ਇਹ ਵਿਮੋਹਿਤ) ਮਨ ਵਾਰ ਦਿਆਂ।

ਸ੍ਵੈਯਾ—

ਛਬਿ ਛਾਪ ਛਲਾਘਨ ਚਾਰੁ ਛਕੀ ਕਟ ਤੇ ਤਟ ਕਾਛ ਕਛੀ ਬਿਧਿ ਆਛੀ।
ਕਰ ਕੰਕਨ ਕੰਚਨ ਹੀਰ ਗਚੇ ਬਿਚ ਚੰਚਲ ਲੋਚਨ ਜਿਉਂ ਜਲ ਮਾਛੀ।
ਗਰ ਪ੍ਰਾਬ੍ਰਿਤ ਨੀਵ ਮਨੋਗ ਬਨਨੋ ਬਰ ਚੀਰਨ ਕੀ ਕਰਿ ਪੋਸ਼ਿਸ਼ ਕਾਛੀ।
ਖਰ ਤੀਰ ਧਰੇ ਕਰ ਫੇਰਤਿ ਹੇਰਤਿ ਦੇਹਿ ਧਰੇ ਨਰ ਪੂਰਨ ਸਾਛੀ ॥੨੯॥

*ਐਉਂ ਬੀ ਅਰਥ ਲਾਉਂਦੇ ਹਨ:—(ਸਤਿ) ਸੰਗ ਦੇ ਲੋਕਾਂ ਨੂੰ (ਕ੍ਰਿਪਾ ਨਾਲ) ਤੱਕ ਕੇ (ਅਸ਼ੋਕ=) ਨਿਹਾਲ ਕਰ ਦੇਂਦੇ ਹਨ।

ਛਬਿ=ਛਬੀ, ਸੁੰਦਰਤਾ। ਛਾਪ=ਛਾਪਾਂ, ਮੁੰਦਰੀਆਂ, ਜਿਨ੍ਹਾਂ ਵਿਚ ਨਗ ਜੜੇ ਹੁੰਦੇ ਹਨ। ਪਰ ਵਿਸ਼ੇਸ਼ ਕਰਕੇ ਛਾਪ ਉਹ ਹੈ ਜਿਸ ਦੇ ਥੇਵੇ ਵਿੱਚ ਅੱਖਰ ਉੱਕਰੇ ਹੋਣ, ਮੋਹਰ।
ਛਲਾਘਨ=ਛੱਲੇ, ਜਿਹੜੇ ਸਾਦੇ ਹੋਣ ਤੇ ਜੋ ਅਕਸਰ ਗੋਲ ਹੁੰਦੇ ਹਨ।
ਚਾਰੁ=ਸੁੰਦਰਤਾ। ਛਕੀ=ਛਕਨਾ* ਦਾ ਅਰਥ ਅਸਚਰਜ† ਕਰਨਾ ਹੈ।-ਛਕੀ-ਦਾ ਭਾਵ ਹੈ, ਵਿਸਮਾਦ ਦੇ ਨੇੜੇ ਲੈ ਜਾਂਦੀ ਹੈ।
ਕਟ=ਲੱਕ। ਤਟ=ਪਾਸ। ਕਾਛ=ਕੱਛ, ਕਛਹਿਰਾ।
ਕਛੀ=ਕੱਸੀ ਹੋਈ, ਪਹਿਨੀ ਹੋਈ। [ਕਾਛਨਾ=ਪਹਿਨਣਾ]।
ਆਛੀ=ਅਛੀ ਬਿਧਿ ਨਾਲ, ਚੰਗੀ ਤਰ੍ਹਾਂ। ਕਰ=ਹੱਥ।
ਕੰਕਨ=ਕੜੇ। ਕੰਚਨ=ਸੋਨਾ। ਹੀਰ=ਹੀਰੇ। ਗਚੇ=ਜੜੇ ਹੋਏ।
ਚੰਚਲ=ਅਟਿਕਵੇਂ। ਲੋਚਨ=ਅੱਖਾਂ, ਨੈਣ। } ਨਾ ਟਿਕਣ ਵਾਲੇ ਹੋ ਰਹੇ ਹਨ ਨੈਣ। ਭਾਵ ਨਜ਼ਰ ਨਹੀਂ ਟਿਕਦੀ।
ਮਾਛੀ=ਮੱਛੀ। ਗਰ=ਗਲ, ਗਲੇ ਵਿਚ। ਪ੍ਰਾਬ੍ਰਿਤ=ਚੋਗਾ, ਉਪਰਲਾ ਜਾਮਾ। [ਸੰਸ:, ਪ੍ਰਾਵ੍ਰਿਤ]। ਨੀਵ=ਨੀਵਾਂ।
ਮਨੋਗ=ਮਨ ਹਰਨ ਵਾਲਾਂ, ਮਨ ਨੂੰ ਪ੍ਰਸੰਨ ਕਰਨ ਵਾਲਾ।
ਬਰ=ਚੰਗੇ, ਵਧੀਆ, ਕੀਮਤੀ। ਚੀਰਨ=ਕਪੜਿਆਂ।
ਕਾਛੀ=ਪਹਿਨਿਆਂ ਹੋਇਆ ਹੈ।
ਖਰ=ਤ੍ਰੱਖਾ। ਪਰ ਜੇ ਇੱਥੇ ਅਸਲ ਪਾਠ-'ਧਨੁ'-ਹੋਵੇ, ਐਉਂ-'ਧਨੁ ਤੀਰ ਧਰੇ ਕਰ ਫੇਰਤਿ ਹੇਰਤਿ'। ਫੇਰ ਅਰਥ ਇਹ ਬਣੇਗਾ-'ਧਨੁਖ ਬਾਣ ਉਤੇ ਹੱਥ ਰੱਖੇ ਚਾਰ ਚੁਫੇਰੇ ਇਸ ਨੂੰ ਫੇਰਦੇ ਤੇ ਆਪ ਬੀਰਾਸਨ ਹੋਏ ਨਿਸ਼ਾਨਾ ਫੁੰਡਣ ਲਈ ਤੱਕ ਰਹੇ ਹਨ'। ਕਿਉਂਕਿ ਜੇ ਸਤਿਗੁਰ ਜੀ ਚੋਕੜਾ ਮਾਰ ਕੇ ਬੈਠੇ ਸਨ ਤਾਂ ਨੀਵੇਂ ਪ੍ਰਾਵ੍ਰਿਤ ਹੇਠੋਂ ਕਛਹਿਰਾ ਨਹੀਂ ਦਿੱਸ ਸਕਦਾ। ਜੇ ਬੀਰਾਸਨ ਹਨ ਤਾਂ ਪ੍ਰਾਵ੍ਰਿਤ ਇਧਰ ਉਧਰ ਫੈਲਕੇ ਕਛਹਿਰਾ ਕੱਸਿਆ ਹੋਇਆ ਬੀ ਦਿੱਸ ਸਕਦਾ ਹੈ, ਤੇ ਤੀਰ ਉਤੇ ਹਥ ਧਰੇ ਫੇਰਨ ਤੇ ਹੇਰਨ ਵਿਚ ਲਾਵੈਨਤਾ ਬੀ ਵਧਦੀ ਹੈ, ਜਦ ਕਵੀ ਜੀ ਨੂੰ ਗੁਰੂ ਸਾਹਿਬ ਬੀਰਾਸਨ ਹੋਏ ਧਨੁਖ ਤੀਰ ਧਾਰੇ ਹੋਏ ਨਿਸ਼ਾਨਾ ਫੁੰਡਣ ਵਾਲੇ ਰੰਗ ਵਿਚ ਚੰਚਲਤਾ ਨਾਲ ਧਨੁਖ ਬਾਣ ਫੇਰਦੇ ਦਿੱਸ ਰਹੇ ਹੋਣ।
ਹੇਰਤਿ=ਦੇਖ ਰਹੇ ਹਨ।
ਸਾਛੀ=ਦ੍ਰਿਸ਼ਟਾ। ਦੇਖਣ ਵਾਲਾ। ਪਾਰਬ੍ਰਹਮ ਪਰਮੇਸ਼ੁਰ। [ਸੰਸ:, ਸਾਕ੍ਸ਼ੀ]

*'ਛਕਣਾ' ਦੇ ਹੋਰ ਅਰਥ:-ਨਸ਼ੇ ਵਿਚ ਮਸਤ ਹੋਣਾ, ਰੱਜਣਾ।
†ਜਿਸ ਨੂੰ ਹੁਣ ਪੱਛਮੀ ਲੋਕ aestheties ਆਖਦੇ ਹਨ।

ਅਰਥ—(ਹੁਣ ਕਵੀ ਜੀ ਸਤਿਗੁਰ ਜੀ ਦੇ—ਬੀਰਾਸਨ—ਦਰਸ਼ਨ ਦੀ ਮੂਰਤੀ ਬੰਨ੍ਹਦੇ ਹਨ) ਛਾਪਾਂ ਦੀ ਛਬੀ ਤੇ ਛੱਲਿਆਂ ਦੀ ਸੁੰਦਰਤਾ (ਦਰਸ਼ਨ ਕਰਨ ਵਾਲੇ ਨੂੰ) ਵਿਸਮਾਦ (ਰਸ ਦਾਨ) ਕਰ ਰਹੀ ਹੈ, ਲੱਕ ਉਤੇ ਚੰਗੀ ਬਿਧਿ ਨਾਲ ਕੱਛ ਕੱਸੀ ਹੋਈ ਹੈ।

ਹੀਰਿਆਂ (ਨਾਲ) ਜੜੇ ਹੋਏ ਸੋਨੇ ਦੇ ਕੜੇ ਹੱਥਾਂ (ਵਿਚ ਪਾਏ ਹੋਏ ਹਨ) (ਦੇਖਣ ਵਾਲਿਆਂ ਦੇ) ਨੈਣ (ਉਨ੍ਹਾਂ ਹੀਰਿਆਂ ਦੀ ਚਮਕ ਵਿਚ ਐਉਂ) ਚੰਚਲ ਹਨ, ਜਿਉਂ ਜਲ (ਵਿਚ) ਮੱਛੀ (ਭਾਵ ਹੀਰਿਆਂ ਦੀ ਦਮਕ ਵਿਚ ਨਜ਼ਰ ਨਹੀਂ ਟਿਕਦੀ)।

ਗਲ (ਵਿਚ) ਨੀਵਾਂ ਜਾਮਾਂ ਮਨ ਨੂੰ ਪ੍ਰਸੰਨ ਕਰਨ ਵਾਲਾ (ਪਿਆ) ਫਬ ਰਿਹਾ ਹੈ, (ਨਾਲ) ਚੰਗੇ (ਵਧੀਆ) ਕਪੜਿਆਂ ਦੀ ਬਣੀ ਹੋਈ (ਹੋਰ ਸਾਰੀ) ਪੁਸ਼ਾਕ ਪਹਿਨੀ ਹੋਈ ਹੈ।

ਤ੍ਰਿੱਖਾ ਤੀਰ ਹਥ (ਵਿਚ) ਲੈਕੇ (ਉਸਨੂੰ) ਘੁਮਾਉਂਦੇ ਹੋਏ ਦੇਖ ਰਹੇ ਹਨ, (ਹਾਂ, ਪਰੀ) ਪੂਰਨ ਦ੍ਰਿਸ਼ਟਾ (ਜੀ ਨੇ ਆਪ) ਮਾਨੁਖ ਦੇਹ ਧਾਰਨ ਕੀਤੀ ਹੋਈ ਹੈ।

ਭਾਵ—ਗੁਰੂ ਜੀ ਦੀ 'ਬੀਰਾਸਨ ਮੂਰਤੀ' ਦੇ ਦਰਸ਼ਨ:—

ਹੱਥ ਵਿਚ ਧਨੁਖ ਤੇ ਤੀਰ ਰੱਖੀ ਚੰਚਲਤਾ ਨਾਲ ਫੇਰਦੇ ਨਿਸ਼ਾਨੇ ਫੁੰਡਣ ਦੀ ਤੱਕ ਵਿਚ ਹਨ। ਇਹ ਤਾਂ ਬੀਰਾਸਨ ਹੈ, ਪਰ ਜੋ ਇਹ ਕਿਹਾ ਹੈ ਕਿ ਪੂਰਨ ਸਾਕਸ਼ੀ ਨੇ ਮਨੁਖਾ ਦੇਹ ਧਾਰਨ ਕੀਤੀ ਹੈ, ਇਹ ਇਸ਼ਾਰਾ ਉਨ੍ਹਾਂ ਦੀ ਅਲੂਹੀਅਤ ਵੱਲ ਹੈ ਕਿ ਇਕ ਪਾਸੇ ਤਾਂ ਬੀਰਾਸਨ ਹੋਏ ਨਿਸ਼ਾਨੇ ਦੀ ਤੱਕ ਵਿਚ ਹਨ, ਦੂਜੇ ਪਾਸੇ ਆਪ ਪੂਰਨਸਾਖੀ ਅਵਸਥਾ ਵਿਚ ਹਨ ਤੇ ਦ੍ਰਿਸ਼ਟਮਾਨ ਵਿਚ ਤੱਕ ਰਹੇ ਹਨ ਕਿ ਕਿਸ ਅਧਿਕਾਰੀ ਮਨ ਤੇ ਦ੍ਰਿਸ਼ਟੀ ਪਾਉਣ ਜੋ ਉਹ ਦ੍ਰਿਸ਼ਟਮਾਨ ਤੋਂ ਮਰਕੇ ਦ੍ਰਿਸ਼ਟਾ ਪਦ ਵਿਚ ਜੀਉ ਉਠੇ। ਓਹ ਨਿੱਕੇ ਤਮੋਗੁਣੀ ਅਹੰਕਾਰੀ ਜੋਧੇ ਨਹੀਂ, ਪਰ ਨਿਰਹੰਕਾਰ ਨਿਰਵਿਕਾਰ ਕੇਵਲ ਸਾਖੀ ਰੂਪ ਹਨ, ਸਾਖੀ ਹੋਕੇ ਜਗਤ ਦਾ ਉਧਾਰ ਕਰ ਰਹੇ ਹਨ, ਨਾਲ ਦ੍ਰਿਸ਼ਟਾ ਪਦ ਦੇ ਕਟਾਖਸ਼ਾਂ ਨਾਲ ਅਹੰਤਾ ਦੀ ਮੌਤ ਤੇ ਆਤਮ ਜਾਗ੍ਰਤ ਦੇ ਰਹੇ ਹਨ, ਤੇ ਤੀਰ ਚਲਾਕੇ ਦੰਡ ਯੋਗ ਦੋਖੀਆਂ ਤੇ ਖਲਾਂ ਨੂੰ ਪਾਪ ਕਰਨ ਤੋਂ ਅਸਮਰੱਥ ਕਰ ਰਹੇ ਹਨ।

ਪਹਿਲੀਆਂ ਤੁਕਾਂ ਵਿਚ ਜੋ ਛੱਲਿਆਂ ਛਾਪਾਂ ਦੀ ਖੂਬਸੂਰਤੀ, ਹੀਰਿਆਂ ਜੜਤ ਕੰਕਨਾਂ ਦੀ ਸੁੰਦਰਤਾਈ ਦਰਸਾਈ ਹੈ, ਇਹ ਰਾਜਸ਼ੋਭਾ ਵਰਣਨ ਕੀਤੀ ਹੈ, ਭਾਵ ਹੈ ਕਿ ਸਿਪਾਹੀ ਪਦ ਦੇ ਬੀਰਾਸਨੀ ਜੋਧਾ ਨਹੀਂ, ਪਰ ਰਾਜ ਪਦ ਦੇ ਬੀਰਾਸਨੀ ਜੋਧਾ ਹਨ।

ਸ੍ਵੈਯਾ—ਕਟ ਸੋਂ ਪਟ ਤੋੜ ਨਿਖੰਗ ਕਸੇ ਮੁਖ ਮੰਦ ਹਸੇ ਦਮਕੈ ਕਿ ਛਟਾ ਹੀ।
ਮੁਕਤਾ ਗਰ ਮਾਲ ਬਿਸਾਲ ਬਨੀ, ਸ਼ਮਸ਼ਾਨਨ ਸ਼ਯਾਮ ਭਲੀ ਉਪਮਾਹੀ।
ਹਿਤ ਸੋਂ ਤਮ ਸੋਮ ਕਿ ਪਾਸ ਬਸਜੋ* ਮੁਖ ਪੰਕਜ ਪੈ ਮਧੁ ਪੁੰਜ ਸੁਹਾਹੀਂ।
ਅਬ ਆਨਕੀ ਆਸ ਨਿਰਾਸ ਭਈ ਕਲਜ਼ੀਧਰ ਬਾਸ ਕੀਯੋ ਮਨ ਮਾਹੀ॥੩੦।

*ਪਾਠਾਂਤ੍ਰ—ਇਨਜੋ-ਬੀ ਹੈ।

ਕਟ=ਲੱਕ।
ਪਟ=ਕਪੜਾ ਜੋ ਲੱਕ ਨਾਲ ਬੰਨ੍ਹਦੇ ਹੁੰਦੇ ਸਨ। ਪਟਕਾ, ਕਮਰਕੱਸੇ ਦਾ ਕਪੜਾ। ਤੇਗ=ਤਲਵਾਰ। ਨਿਖੰਗ=ਤੀਰਾਂ ਦਾ ਭੱਥਾ।
ਕਸੇ=ਕੱਸੇ ਹੋਏ ਹਨ।
ਮੁਖ ਮੰਦ ਹਸੇ=ਮੂੰਹੋਂ ਥੋੜਾ ਹਸਦੇ ਹਨ, ਭਾਵ ਮੁਸਕ੍ਰਾਹਟ ਤੋਂ ਹੈ।
ਕਿ=ਮਾਨੋਂ। ਛਟਾ=ਬਿਜਲੀ। ਮੁਕਤਾ=ਮੋਤੀਆਂ ਦੀ।
ਗਰ=ਗਲੇ ਵਿਚ। ਮਾਲ=ਮਾਲਾ।
ਬਿਸਾਲ=ਵਡੀ, ਮੋਤੀਆਂ ਦੀ ਵਡੀ ਮਾਲਾ।
ਬਨੀ=ਬਨ ਬਨ ਪੈ ਰਹੀ ਹੈ, ਫਬ ਰਹੀ ਹੈ।
ਸ਼ਮਸ਼੍ਰਾਨਨ=ਸ਼ਮਸ਼੍ਰ=ਦਾੜ੍ਹਾ+ਆਨਨ=ਮੁਖ,ਚਿਹਰਾ। [ਸੰਸ:,ਸ਼ਮਸ਼੍ਰੁ=ਦਾੜ੍ਹਾ।]
ਸ਼ਜਾਮ=ਕਾਲੀ। ਤਮ=ਹਨੇਰਾ, ਸ਼ਜਾਮਤਾ।
ਸੋਮ=ਚੰਦ੍ਰਮਾ। ਮੁਖਪੰਕਜ=ਮੁਖਾਰਬਿੰਦ, ਮੁਖ ਕਮਲ।
ਮਧੁ+ਪੁੰਜ=ਮਧੁਪ ਪੁੰਜ–ਭੌਰਿਆਂ ਦਾ ਝੁੰਡ। ਸੁਹਾਈ=ਸੁਹਾ ਰਿਹਾ ਹੈ।
ਨਿਰਾਸ=ਆਸ ਤੋਂ ਰਹਿਤ। (ਅ) ਨਿਰਾਸ ਦਾ ਅਰਥ ਏਥੇ ਨਿਰੱਸ ਬੀ ਕਰਦੇ ਹਨ।

ਅਰਥ–(ਕਵਿ ਜੀ ਅਪਣੇ ਧਯਾਨ ਬਸੀ ਗੁਰੂ ਮੂਰਤੀ ਦਾ 'ਮਨਮੋਹਨ' ਦਰਸ਼ਨ ਵਰਣਨ ਕਰਦੇ ਹਨ:–) ਲੱਕ ਨਾਲ ਪਟਕਾ (ਤੇ ਉਸ ਵਿਚ) ਤਲਵਾਰ (ਤੇ) ਭੱਥਾ ਕੱਸੇ (ਹੋਏ ਹਨ,) ਮੁਖੜੇ ਤੋਂ ਮੁਸਕ੍ਰਾ ਰਹੇ ਹਨ, ਮਾਨੋਂ ਬਿਜਲੀ ਚਮਕ ਰਹੀ ਹੈ।
ਗਲੇ (ਵਿਚ) ਮੋਤੀਆਂ ਦੀ ਵਡੀ ਮਾਲਾ ਫਬ ਰਹੀ ਹੈ, ਚਿਹਰੇ ਪਰ ਕਾਲੀ ਦਾੜ੍ਹੀ ਸੁਹਾ ਰਹੀ ਹੈ, (ਜਿਸਦੀ ਚੰਗੀ) ਉਪਮਾ (ਐਉਂ ਬਣਦੀ) ਹੈ:–
(ਕਿ) ਪਯਾਰ ਨਾਲ ਹਨੇਰਾ ਚੰਦ੍ਰਮਾ ਦੇ ਪਾਸ ਜਾ ਬਸਿਆ ਹੈ, (ਅਥਵਾ) ਮੁਖ (ਰੂਪੀ) ਕਮਲ ਉਤੇ (ਮਾਨੋਂ) ਭੌਰਿਆਂ ਦੇ ਝੁੰਡ ਸੁਹਾ ਰਹੇ ਹਨ।
(ਐਸੀ ਮਨੋਹਰ ਮੂਰਤੀ ਸ਼੍ਰੀ) ਕਲਗੀਧਰ ਜੀ ਨੇ (ਮੇਰੇ) ਹਿਰਦੇ ਵਿਚ ਵਾਸਾ ਕਰ ਲਿਆ ਹੈ, ਹੁਣ ਹੋਰ (ਸਭ) ਕਿਸੇ ਦੀ ਆਸਾ (ਦਿਲੋਂ) ਦੂਰ ਹੋ ਗਈ ਹੈ।

ਭਾਵ–੨੫ ਵੇਂ ਸ੍ਰੈਯੇ ਦਾ ਆਰੰਭ ਜਿਸ ਭਾਵ ਤੋਂ ਕੀਤਾ ਸਾਨੇ, ਉਸੇ ਭਾਵ ਤੇ ਕਵੀ ਜੀ ਤੀਸਵੇਂ ਸ੍ਰੈਯੇ ਦਾ ਅੰਤ ਕਰਦੇ ਹਨ:–

੨੫ ਵੇਂ ਸ੍ਰੈਯੇ ਦੀ ਆਰੰਭਕ ਤੁਕ–'ਗੋਬਿੰਦ ਸਿੰਘ ਗੁਰੂ ਗਤਿ ਦਾਯਕ ਆਨ ਕੀ ਆਸ ਨਹੀਂ ਮਨ ਰਾਈ'; ੩੦ਵੇਂ ਸ੍ਰੈਯੇ ਦੀ ਅੰਤਲੀ ਤੁਕ–'ਅਬ ਆਨ ਕੀ ਆਸ ਨਿਰਾਸ ਭਈ ਕਲਗੀਧਰ ਬਾਸ ਕੀਯੋ ਮਨ ਮਾਹੀ'; ਵਿਚਕਾਰ,–ਅਪਣੀ ਪ੍ਰੇਮ ਇਕਬਲਤਾ*, ਗੁਰੂ ਜੀ ਦਾ ਯਸ਼†, ਅਪਣੀ ਅਵਗੁਣੀ ਭਰਪੂਰ ਦਸ਼ਾ ਤੇ ਸਤਿਗੁਰ

*੨੫ਵਾਂ ਸ੍ਰੈਯਾ। †੨੬ਵਾਂ ਕਬਿੱਤ।

ਜੀ ਦਾ ਗੁਣ ਨਿਧਾਨ ਰੂਪ ਤੇ ਗੁਣਕਾਰੀ ਬਿਰਦ* ਦੀ ਕੀਰਤੀ ਕਰਦੇ ਹੋਏ, ਧਜਾਨ ਤੇ ਆਉਂਦੇ ਹਨ, ਪਹਿਲਾਂ ਸਤਿਗੁਰ ਜੀ ਦਾ ਘੋੜੇ ਚੜ੍ਹਿਆ ਦਰਸ਼ਨ†, ਫੇਰ ਬੀਰਾਸਨੀ ਦਰਸ਼ਨ‡ ਅਤੇ ਉਨ੍ਹਾਂ ਦੇ ਦ੍ਰਿਸ਼ਟਾ ਪਦ ਦੇ ਰੁਖ ਨੂੰ ਪੂਰਨ ਰੂਪਕ ਵਿਚ ਗੋਬਿੰਦ ਰੂਪਤਾ ਅਰਥਾਤ ਇਲਾਹੀ ਰੱਬੀ ਰੰਗ ਵਿਚ ਦਰਸਾਯਾ ਹੈ। ਬੀਰਰਸ ਦਾ ਰੂਪਕ ਯੋਗ ਮਾਰਗ ਦੇ 'ਦ੍ਰਿਸ਼ਟਾ ਪਦ' ਵਾਂਙੂ ਦੱਸਦੇ ਹੋਏ ਅਪਣੇ ਧਜਾਨਿਸ਼ਟ§ ਜੀ ਦਾ ਭਗਵੰਤ ਰੂਪ ਹੋਣਾ ਸੂਚਤ ਕਰਾਇਆ ਹੈ। ਫੇਰ ਸਹਿਜ ਸੁਭਾ ਦਾ ਭਗਤਾਂ ਦੇ ਮਨ ਨੂੰ ਹਰਨ ਵਾਲਾ ਦਰਸ਼ਨ, ਜਿਸ ਵਿਚ ਗਲੇ ਵਿਚ ਮਾਲਾ ਦੱਸੀ ਹੈ, ਭਾਵ–ਸਿਮਰਣ ਦੇ ਧਨੀ ਤੇ ਦਾਤੇ ਹੋਣ ਦੀ ਸਮਰੱਥਾ ਤੋਂ ਹੈ, ਇਸਤੋਂ ਪਹਿਲੇ ਬੀਰਰਸੀ ਧਾਰਨਾਂ ਵਰਣਨ ਕੀਤੀ ਹੈ, ਇਹ ਤੀਸਵੇਂ ਸ੍ਰੈਯੇ ਵਿਚ ਦੋਏ ਰੰਗ ਦਰਸਾਏ ਹਨ। ਜਿਸਦੀ ਅੰਤਲੀ ਤੁਕ ਵਿਚ ਕਲਗ਼ੀਧਰ ਜੀ ਦੇ ਅਪਣੇ ਹਿਰਦੇ ਵਿਚ ਨਿਵਾਸ ਕਰ ਲੈਣ ਦੀ, ਅਰਥਾਤ ਅਪਣੇ ਮਨ ਦੀ 'ਧਜਾਨ ਸਿੱਧ' ਅਵਸਥਾ ਪ੍ਰਤਿਪਾਦਨ ਕੀਤੀ ਹੈ। ਅੱਗੋਂ ਹੁਣ ਉਸ ਮਨੋਹਰ ਮੂਰਤਿ ਵਾਲੇ ਪਿਆਰੇ ਜੀ ਅੱਗੇ ਅਰਦਾਸ ਆਰੰਭ ਕਰਦੇ ਹਨ:–

ਸ੍ਰੈਯਾ–ਭੂਲ ਜੋ ਚੂਕ ਭਈ ਹਮਤੇ ਗੁਰ ਕਿੰਕਰ ਸੋ ਤੁਮ ਤੇ ਬਖ਼ਸ਼ਾਵਤਿ।
ਲਾਜ ਰਖੋ ਨਿਜ ਨਾਮਹਿ ਕੀ ਸਿਖ ਮੈਂ ਤੁਮਰੋ ਜਗ ਮਾਂਹਿ ਕਹਾਵਤਿ।
ਤੂੰ ਬਖਸ਼ਿੰਦ ਸਦਾ ਸੁਖਦਾਇਕ ਮੋ ਮਨ ਨਾਂਹਿ ਬਿਖੈ ਛੁਟਕਾਵਤਿ।
ਲੋਹ ਤੇ ਹੇਮ,ਇਰੰਡ ਤੇ ਚੰਦਨ,ਮਾਨੁਖ ਤੇ ਸੁਰ ਤੂੰ ਹੀ ਬਨਾਵਤਿ ॥੩੧॥

ਭੂਲ ਜੋ ਚੂਕ=ਜੋ ਭੁੱਲ ਚੁੱਕ । ਭੁੱਲ=ਭੁੱਲਾਂ । ਚੁੱਕ=ਉਕਾਈਆਂ । ਹਮਤੇ=ਸਾਥੋਂ, ਮੁਰਾਦ ਹੈ–ਮੈਥੋਂ । ਕਿੰਕਰ=ਦਾਸ । ਹੇਮ=ਸੋਨਾ । ਇਰੰਡ=ਹਿਰੰਡ । ਹਰਨੋਲੀ। ਇਕ ਨੀਵਾਂ ਪੇੜ ਹੈ, ਬਾਂਸ ਤੇ ਇਸ ਪਰ ਚੰਦਨ ਦੀ ਖੁਸ਼ਬੋ ਬੀ ਨਹੀਂ ਚੜ੍ਹਦੀ ਇਸ ਕਰਕੇ ਬੀ ਇਸਨੂੰ ਨੀਵਾਂ ਕਹਿੰਦੇ ਹਨ, ਭਾਵ ਅਪਣੇ ਨੀਵੇਂ ਹੋਣ ਤੋਂ ਹੈ। ਇਹੋ ਭਾਵ ਲੋਹੇ ਤੋਂ ਹੈ। ਕਵਿ ਸੰਕੇਤ ਵਿਚ ਅਕਸਰ ਤਾਂਬੇ ਨੂੰ ਪਾਰਸ ਸੋਨਾ ਬਨਾਉਂਦਾ ਦਸਦੇ ਹਨ, ਪਰ ਕਵਿ ਜੀ ਦੱਸਦੇ ਹਨ ਕਿ ਤੁਸੀਂ ਲੋਹੇ ਨੂੰ ਸੋਨਾ ਤੇ ਅਰਿੰਡ ਨੂੰ ਚੰਦਨ ਬਨਾ ਲੈਂਦੇ ਹੋ॥ । ਭਾਵ ਅਸੰਭਵ ਨੂੰ ਸੰਭਵ ਕਰ ਲੈਂਦੇ ਹੋ।

---

*੨੭ਵਾਂਕਬਿੱਤ। †੨੮ਵਾਂ ਕਬਿੱਤ। ‡੨੯ਵਾਂ ਸ੍ਰੈਯਾ। §ਉਹ ਪਿਆਰਾ ਜਿਸਦਾ ਧਿਆਨ ਧਰਿਆ ਜਾਵੇ। ¶ਸਤਿਗੁਰਾਂ ਦੀ ਇਸ ਮਹਾਨ ਉੱਚੀ ਮਹਿੰਮਾ ਪਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਬੀ ਇਹੋ ਦ੍ਰਿਸ਼ਟਾਂਤ ਤੀਸਰੇ ਸਤਿਗੁਰਾਂ ਦੀ ਮਹਿਮਾਂ ਵਿਚ ਗੁਰੂ ਰਾਮਦਾਸ ਜੀ ਉਚਾਰਦੇ ਹਨ:— 'ਹਿਰਡ ਪਲਾਸ ਸੰਗਿ ਹਰਿ ਬੁਹੀਆ।'

ਤੇ 'ਦਾਸ' ਨਾਮੇ ਭੱਟ ਗੁਰੂ ਰਾਮਦਾਸ ਜੀ ਲਈ ਉਚਾਰਦੇ ਹਨ:–

'ਲੋਹਹੁ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ'। [ਮਵਾ ਮ: ੪ ਕੇ

ਅਰਥ—ਜੋ ਭੁੱਲ ਚੁੱਕ ਮੈਥੋਂ ਹੋਈ ਹੈ (ਹੇ) ਗੁਰੂ! (ਇਹ) ਦਾਸ ਤੁਹਾਥੋਂ ਉਹ (ਸਭ) ਬਖਸ਼ਾਉਂਦਾ ਹੈ।

(ਕਿਉਂਕਿ) ਮੈਂ ਜਗਤ ਵਿਚ ਆਪਦਾ ਸਿੱਖ ਅਖਵਾਉਂਦਾ ਹਾਂ (ਇਸ ਲਈ ਆਪ) ਅਪਣੇ ਨਾਮ ਦੀ ਲਾਜ ਰਖੋ।

ਮੇਰਾ ਮਨ ਵਿਸ਼ਿਆਂ ਤੋਂ ਛੁਟਦਾ ਨਹੀਂ, (ਹੇ) ਸੁਖਦਾਤੇ! ਤੂੰ ਸਦਾ ਬਖਸ਼ਿੰਦ ਹੈਂ। (ਅਪਣੀ ਬਖਸ਼ਿਸ਼ ਨਾਲ) ਲੋਹੇ ਤੋਂ ਸੋਨਾ, ਅਰਿੰਡ ਤੋਂ ਚੰਦਨ ਅਤੇ ਮਾਨੁਖ ਤੋਂ ਦੇਵਤਾ ਤੂੰ ਹੀ ਬਨਾਉਂਦਾ ਹੈਂ।

ਭਾਵ—ਪ੍ਰੇਮ ਮਾਰਗ ਦੇ ਜਾਣੂ ਕਵਿ ਜੀ ਇਸ ਸ੍ਰੋਯੇ ਵਿਚ ਸਤਿਗੁਰੂ—ਅਪਣੇ ਇਸ਼ਟ ਤੇ ਸ਼ਿਰਮੌਰ ਤੇ ਪਜਾਰ ਦੇ ਅਵਿਲੰਬ—ਸ੍ਰੀ ਕਲਗੀਧਰ ਜੀ ਅੱਗੇ ਅਪਣੇ ਬਖਸ਼ੇ ਜਾਣ ਦੀ ਅਰਦਾਸ ਕਰਦੇ ਹਨ। ਪਹਿਲੇ ਤਾਂ ਅਪਣੀਆਂ ਜੀਵਨ ਦੀਆਂ ਭੁੱਲਾਂ ਚੁੱਕਾਂ ਦਾ ਇਕਰਾਰ ਕਰਦੇ ਹਨ, ਜੋ ਮਾਨੁਖ ਹੋਣ ਕਰਕੇ ਉੱਚ ਜੀਵਨ ਦੇ ਅੱਪੜਨ ਦੇ ਹੀਲੇ ਕਰਨ ਵਾਲਿਆਂ ਤੋਂ ਹੁੰਦੀਆਂ ਰਹਿੰਦੀਆਂ ਹਨ, ਉਨ੍ਹਾਂ ਦਾ ਫੋਰਵਾ ਨਹੀਂ ਕਰਦੇ, ਕਹਿੰਦੇ ਹਨ ਜੋ ਭੁੱਲ ਤੇ ਚੁੱਕ ਹੋਈ ਹੈ ਸਭ ਬਖਸ਼ੋ। ਜੋ ਕਰਨਾ ਚਾਹੀਦਾ ਸੀ ਤੇ ਨਹੀਂ ਹੋ ਸਕਿਆ ਉਹ 'ਚੂਕ' ਹੈ, ਜੋ ਕਰਨਾ ਨਹੀਂ ਚਾਹੀਦਾ ਸੀ ਤੇ ਹੋ ਗਿਆ ਹੈ ਉਹ 'ਭੁੱਲ' ਹੈ। ਇਨ੍ਹਾਂ ਦੋ ਹੀ ਕਿਸਮਾਂ ਵਿਚ ਸਾਰੇ ਦੋਸ਼ ਵੰਡੇ ਜਾ ਸਕਦੇ ਹਨ, ਸੋ ਕਵਿ ਜੀ ਨੇ ਦੋਹਾਂ ਦਾ ਨਾਉਂ ਲੈਕੇ ਸਾਰੇ ਦੋਸ਼ਾਂ ਦਾ ਇਕਰਾਰ ਕੀਤਾ ਹੈ, ਫਿਰ ਇਕ ਹੋਰ ਦੋਸ਼ ਦਾ ਵੱਖਰਾ ਇਕਰਾਰ ਕਰਦੇ ਹਨ-ਕਿ ਮੇਰੇ ਪਾਸੋਂ ਵਿਸ਼ੇ ਨਹੀਂ ਛੁੱਟਦੇ। ਇਹ ਦੋ ਹੋਰ ਵੰਡਾਂ ਦੋਸ਼ਾਂ ਦੀਆਂ ਹਨ, ਉਹ ਇਹ ਹਨ: ਇਕ ਤਾਂ ਬਦੀਆਂ ਹਨ ਜੋ ਦੁੱਖ ਤੇ ਕਸ਼ਟ ਜਗਤ ਵਿਚ ਦੇਂਦੀਆਂ ਹਨ ਯਾ ਵਧਾਉਂਦੀਆਂ ਹਨ, ਜਿਹਾਕੁ: ਧੱਕਾ, ਚੋਰੀ, ਮਾਰ ਕੁਟਾਈ, ਕਤਲ। ਦੂਸਰੇ ਸਰੀਰ ਦੀਆਂ ਸੁਭਾਵਕ ਭੁੱਖਾਂ ਜੋ ਹੱਦ ਬੰਨੇ ਯਾ ਮਰਯਾਦਾ ਰੱਖਕੇ ਦੋਸ਼ ਬਣ ਜਾਂਦੀਆਂ ਹਨ ਅਤੇ ਅਪਣੇ ਫਲ ਵਿਚ ਮਨ ਨੂੰ ਸਰੀਰੀ ਸੁੱਖਾਂ ਵਿਚ ਬੰਨ੍ਹਦੀਆਂ ਹਨ ਤੇ ਉੱਚੇ ਰਸ—ਆਤਮ ਰਸ—ਵਿਚ ਉਠਣ ਨਹੀਂ ਦੇਂਦੀਆਂ, ਇਸ ਵਿਚ ਸਾਰੇ ਇੰਦ੍ਰੀਆਂ ਦੇ ਰਸ ਆ ਜਾਂਦੇ ਹਨ। ਇਸਨੂੰ ਕਵੀ ਜੀ ਨੇ 'ਵਿਖੇ' ਕਹਿਕੇ ਦੱਸਿਆ ਹੈ। ਸੋ ਸਾਰੇ ਦੋਸ਼ ਆ ਗਏ।

'ਭੁਲ, ਚੂਕ, ਵਿਸ਼ੇ ਤੋਂ ਨਾ ਛੁਟਕਾਰਾ' ਕਵਿ ਨੇ ਇਸਤਰ੍ਹਾਂ ਨਹੀਂ ਕਹੇ ਜਿਵੇਂ ਕੋਈ ਨਿਵਰ ਤੇ ਨਿਸੰਗ ਪਾਪੀ ਹੁੰਦਾ ਹੈ; ਪਰ ਇੰਵ ਜਿਵੇਂ ਕੋਈ 'ਉੱਚ ਜੀਵਨ' ਵਿਚ ਉਡਦਾ ਰਾਮਰਸ ਦੇ ਯਤਨਾਂ ਵਿਚ ਹੱਥ ਪੈਰ ਮਾਰਦਾ, ਉੱਕ ਉੱਕ, ਭੁੱਲ ਭੁੱਲ ਤੇ ਆਪੇ ਤੇ ਕਾਬੂ ਰੱਖਣੋਂ ਕਿਸੇ ਵੇਲੇ ਬੇਵਸ ਹੋ ਤਿਲਕਦਾ ਹੈ। ਜਿਵੇਂ ਤਰਨ ਵਾਲੇ ਤਾਰੂ ਤੋਂ ਕਦੇ ਗ਼ਲਤ ਹਥ ਪੈਰ ਵੱਜਕੇ ਰੋਂਤੇ ਆ ਜਾਂਦੇ ਹਨ।

ਫਿਰ ਆਪ ਅਪਣੇ ਸੁਭਾਵ ਦੇ ਅਸਲੇ ਦਾ ਇਕਰਾਰ ਕਰਦੇ ਹਨ ਕਿ ਮੇਰਾ ਅਸਲਾ ਹੀ—'ਦੇਵ' ਬਣਨ ਵਾਲਾ—'ਉਚੇ ਜੀਵਨ' ਵਿਚ ਜਾਣ ਵਾਲਾ ਨਹੀਂ ਹੈ, ਮੁਰਾਦ ਹੈ ਕਿ ਇਨਸਾਨ ਅਪਣੇ ਸਰੀਰਕ ਸੁਭਾਵ ਵਿਚ ਤਾਂ ਪਸ਼ੂ ਹੈ, ਸੋ ਇਸਦੇ 'ਮਾਨੁਖ

ਸੁਭਾਵ' ਦੇ ਕੰਮਾਂ ਵਿਚ ਤੇ 'ਦੇਵਤਾ ਸੁਭਾਵ' ਦੇ ਕੰਮਾਂ ਵਿਚ 'ਪਸ਼ੂ ਸੁਭਾਵ' ਪ੍ਰਬਲ ਹੋ ਹੋ ਪੈਂਦਾ ਹੈ, ਇਸ ਗੱਲ ਨੂੰ ਦੱਸਣ ਲਈ ਆਪ ਇਰੰਡ ਤੇ ਲੋਹੇ ਦਾ ਦ੍ਰਿਸ਼ਟਾਂਤ ਵਰਤਦੇ ਹਨ।

ਹੁਣ ਅਪਣੇ ਬਚਣ ਦੀ ਟੇਕ ਅਪਣੇ ਆਪ ਤੋਂ ਉਠ ਗਈ। ਉਹ ਕਿਸ ਪਰ ਗਈ ? ਓਹ ਦੱਸਦੇ ਹਨ, ਕਿ ਹੇ ਸਤਿਗੁਰੂ ਤੂੰ ਸਮਰੱਥ ਹੈਂ ਨੀਚਾਂ ਨੂੰ ਉੱਚ ਜੀਵਨ ਦਾਨ ਕਰਨ ਵਿਚ, ਕਿ ਇਰੰਡ ਵਰਗੇ ਨੀਵੇਂ ਨਖਿੱਧ ਪੌਦੇ ਤੇ ਲੋਹੇ ਵਰਗੇ ਕਠੋਰ ਤੇ ਕਾਲਿਆਂ ਨੂੰ ਚੰਦਨ ਵਾਂਙੂ ਖੁਸ਼ਬੂਦਾਰ ਤੇ ਸੋਨੇ ਵਾਂਙੂ ਨਿਰਮਲ ਚਮਕਦਾ ਤੇ ਕੀਮਤੀ ਬਨਾਉਣ ਵਾਲਾ ਹੈਂ, ਭਾਵ ਮਾਨੁੱਖ ਦੇ ਪਸ਼ੂ ਤੇ ਮਾਨੁੱਖੀ ਸੁਭਾਵ ਨੂੰ ਦੇਵਤਾ ਬਣਾ ਦੇਣ ਵਾਲਾ ਤੂੰ ਹੀ ਸਰਬ ਸਮਰੱਥ ਹੈਂ। ਫਿਰ ਤੇਰੀ ਇਕ ਹੋਰ ਸੱਤਜਾ ਹੈ ਕਿ ਜਿਨ੍ਹਾਂ ਤੇ ਤੂੰ ਮੇਹਰ ਕੀਤੀ, ਓਹ ਤੇਰੇ ਰਾਹ ਟੁਰ ਪਏ, ਪਰ ਫੇਰ ਓਹ ਭੁੱਲਦੇ ਡਿਗਦੇ ਢਹਿਦੇ ਹਨ, ਤੂੰ ਬਖਸ਼ੰਦ ਤੇ ਸਦਾ ਸੁਖਦਾਈ ਸੁਭਾਵ ਵਾਲਾ ਉਨ੍ਹਾਂ ਦੀ ਸਹਾਯਤਾ ਕਰਦਾ ਹੈਂ, ਔਗੁਣ ਚਿਤਾਰਕੇ ਤ੍ਰਾਹ ਨਹੀਂ ਦੇਂਦਾ। ਤੀਸਰੀ ਦੁਹਾਈ ਹੈ ਜੋ ਉਨ੍ਹਾਂ ਦੇ ਨਾਮ ਦੀ ਦੇਂਦੇ ਹਨ, ਕਿ ਜਗਤ ਵਿਚ ਮੈਨੂੰ ਤੇਰਾ ਸਿੱਖ ਕਹਿੰਦੇ ਹਨ, ਮੈਨੂੰ ਅਸਿੱਖੀ ਕੰਮਾਂ ਵਿਚ ਤਿਲਕ ਪੈਂਦਿਆਂ ਲੱਜ ਨਹੀਂ ਆਉਂਦੀ, ਪਰ ਆਪ ਨੂੰ ਆਪਣੇ ਨਾਮ ਦੀ ਲਾਜ ਹੈ ਕਿ 'ਮੇਰਾ ਸਿੱਖ ਕਦੇ ਨੀਵਾਂ ਨਹੀਂ, ਸਿੱਖ ਸਦਾ ਉੱਚ ਜੀਵਨ ਵਾਲਾ ਜੀਵ ਹੈ', ਸੋ ਇਸ ਅਪਣੇ ਬਿਰਦ ਕਰਕੇ ਆਪ ਮੈਨੂੰ ਬਖਸ਼ ਲਓ। ਇਹ ਭਗਤੀ ਭਾਵ ਦੀ ਪੂਰੀ ਤਸਵੀਰ ਹੈ।

ਇਹ ਪਤਾ ਰਹੇ ਕਿ ਜੋ ਅਪਣੇ ਤੋਂ ਟੇਕ ਚਾ ਕੇ ਸਤਿਗੁਰ ਤੇ ਧਰਦੇ ਹਨ ਓਹ ਨਿਰਬਲ ਨਿਤਾਣੇ ਨਹੀਂ ਹੋ ਜਾਂਦੇ, ਭੇਤ ਇਹ ਹੈ ਕਿ ਜੋ ਅਪਣੇ ਤੋਂ ਟੇਕ ਚੁੱਕਕੇ ਸਤਿਗੁਰ ਨਾਲ ਪ੍ਰੇਮ ਵਿਚ ਜੁੜਦੇ ਹਨ ਉਨ੍ਹਾਂ ਵਿਚ ਸਤਿਗੁਰ ਦੀ ਸੱਤਜਾ ਕੰਮ ਕਰਦੀ ਹੈ, ਓਹ ਸਗੋਂ ਜਗਤ ਦੇ ਹੰਕਾਰੀ ਟੇਕਾਂ ਵਾਲਿਆਂ ਤੋਂ ਵਧੇਰੇ ਤਾਕਤ ਵਾਲੇ ਤੇ ਮਜ਼ਬੂਤ ਚਿੱਤ ਵਾਲੇ ਹੁੰਦੇ ਹਨ ।

ਕਵਿੱਤ—ਸੁੰਦਰਤਾ ਸਾਲ ਕਰ ਕਰਤ ਬਿਸਾਲ ਕਰ
ਕਰਿ ਮੱਤ ਚਾਲ ਤਰੁ ਤੁਰਕਨ ਤੋਰੀਆ ।
ਹਿੰਦ ਅਵਿਲੰਬ ਤਾਰੇ ਭਵ ਨਿਧਿ ਅੰਬੁ ਸਭਿ
ਦੁਸ਼ਟਨ ਦੰਡ, ਹਰਿ ਰੂਪ ਗੁਰ ਮੋਰੀਆ ।
ਕਿੰਕਰ ਉਤਾਰਿ ਪਾਰ ਦੀਜੀਏ ਦਿਦਾਰ ਨਿਜ
ਲਾਗੀ ਤੇਰੇ ਨਾਮ ਤਾਰ ਛੋਰੀ ਆਸ ਹੋਰੀਆ ।
ਪਰਸੋ ਦਰਬਾਰ ਸਭੈ ਥਾਂਵ ਨਿਰਧਾਰ ਕਰਿ
ਮੋਖ ਕੇ ਉਦਾਰ ਤੁਮ ਨਮੋ ਕਰ ਜੋਰੀਆ ॥ ੩੨॥

ਸੁੰਦਰਤਾ ਸਾਲ=ਸੁੰਦਰਤਾ ਦਾ ਘਰ। ਅਤਿ ਸੁੰਦਰ। ਕਰ=ਹੱਥ, ਬਾਹਵਾਂ।
ਕਰਭ=ਹਾਥੀ ਦਾ ਬੱਚਾ, ਕੁਮਾਰ ਹਾਥੀ। ਕਰ=ਸੁੰਡ।
ਕਰਿ=ਕਰੀ-ਹਾਥੀ। ਮੱਤ=ਮਸਤ। ਤਰੁ=ਬ੍ਰਿੱਛ।
ਤੁਰਕਨ ਤਰੁ=ਤੁਰਕ ਰੂਪੀ ਬ੍ਰਿੱਛ। ਤੋਰੀਆ=ਤੋੜੇ, ਭੰਨ ਘੱਤੇ।
ਅਵਿਲੰਬ=ਆਸ਼ੂ, ਆਸ਼ੂ ਆਏ, ਆਸ਼੍ਰਿਤ ਆਏ। ਅਥਵਾ ਹਿੰਦੂਆਂ ਨੂੰ ਆਪਣਾ ਆਸਰਾ ਦੇਕੇ ਤਾਰਿਆ।
ਭਵਨਿਧਿ=ਸੰਸਾਰ ਰੂਪੀ ਸਮੁੰਦਰ, ਭਵ ਸਾਗਰ।
ਅੰਬੁ=ਜਲ, ਪਾਣੀ।
ਦੰਡ=ਸਜ਼ਾ। ਕਈ ਜਗਾ ਪਾਠ ਦੰਭ-ਹੈ, ਜੇ 'ਦੰਭ' ਪਾਠ ਹੋਵੇ ਤਾਂ 'ਹਰ' ਦੇਹੁਰੀ ਦੀਪਕ ਲੱਗੇਗਾ-ਦੁਸ਼ਟਾਂ ਦਾ ਦੰਭ ਹਰ ਕੇ ਹੇ ਹਰੀ ਰੂਪ !- ਪਰੰਤੂ 'ਦੰਭ' ਪਾਠ ਅਸ਼ੁਧ ਜਾਪਦਾ ਹੈ।
ਕਿੰਕਰ=ਦਾਸ। ਤਾਰ=ਲਿਵ।
ਨਿਰਧਾਰ=ਨਿਰਣੇ ਕਰਕੇ, ਪਰਖਕੇ। ਭਾਵ ਸਾਰੇ ਆਸਰੇ ਨਿਕੰਮੇ ਪਰਖਕੇ।
ਉਦਾਰ=ਸਖੀ। ਦਾਤਾ। ਕਰ=ਹੱਥ। ਜੋਰੀਆ=ਜੋੜਕੇ।

ਅਰਥ-(ਹੇ ਹਰੀ ਰੂਪ ਮੇਰੇ ਗੁਰੂ ! ਦੁਸ਼ਟਾਂ ਨੂੰ ਦੰਡ ਦੇਣ ਵਾਲੇ ! ਤੂੰ) ਮਸਤ ਹਾਥੀ (ਵਾਙੂ ਗੰਭੀਰ) ਚਾਲੇ (ਟੁਰਦਿਆਂ) (ਆਪਣੀਆਂ) ਕੁਮਾਰ ਹਾਥੀ ਦੀ ਸੁੰਡ ਵਰਗੀਆਂ ਲੰਮੀਆਂ (ਅਤੇ) ਅਤਿ ਸੁੰਦਰ (ਸੁਡੌਲ) ਬਾਹਵਾਂ (ਨਾਲ) ਤੁਰਕਾਂ (ਰੂਪੀ) ਬ੍ਰਿਛ (ਨੂੰ) ਤੋੜ ਸਿੱਟਿਆ ਹੈ।
(ਐਉਂ ਸਾਰੇ) ਦੁਸ਼ਟਾਂ ਨੂੰ ਦੰਡ (ਦੇਕੇ) (ਹੇ) ਹਰੀ ਰੂਪ ਮੇਰੇ ਗੁਰੂ ! (ਤੂੰ) ਆਸ਼੍ਰਿਤ ਆਏ ਹਿੰਦੂ ਸੰਸਾਰ (ਰੂਪੀ) ਸਮੁੰਦਰ (ਦੇ) ਪਾਣੀਆਂ ਤੋਂ ਸਾਰੇ ਤਾਰ ਦਿੱਤੇ।
(ਹੁਣ) ਦਾਸ ਨੂੰ ਪਾਰ ਉਤਾਰੀਏ (ਅਤੇ) ਆਪਣਾ ਦੀਦਾਰ ਬਖਸ਼ੀਏ, (ਇਸ ਨੂੰ) ਹੋਰ (ਸਾਰੀਆਂ) ਆਸਾਂ ਛੱਡਕੇ (ਇਕ) ਤੇਰੇ ਨਾਮ ਦੀ ਲਿਵ ਲੱਗ ਰਹੀ ਹੈ।
(ਇਹ ਦਾਸ ਹੋਰ) ਸਾਰੀਆਂ ਥਾਵਾਂ ਪਰਖ ਕੇ (ਤੇਰੇ) ਦਰਬਾਰ ਆ ਪਿਆ ਹੈ, (ਅਤੇ ਹੇ) ਮੋਖ ਦੇ ਦਾਤੇ ! ਹੱਥ ਜੋੜ ਕੇ ਤੈਨੂੰ ਨਮਸਕਾਰ ਕਰਦਾ ਹੈ।

ਭਾਵ-ਸਤਿਗੁਰੂ ਜੀ ਦੇ ਤੁਰਕ ਦਮਨ ਦੇ ਉਪਕਾਰੀ ਕੰਮ ਨੂੰ ਮਸਤ ਹਾਥੀ ਦੀ ਬੇਪਰਵਾਹ ਚਾਲ ਵਰਣਨ ਕਰਕੇ, ਹਾਥੀ ਦੇ ਬ੍ਰਿੱਛਾਂ ਨੂੰ ਸੁੰਡ ਨਾਲ ਤੋੜ ਦੇਣ ਨਾਲ ਉਪਮਾਂ ਦੇਕੇ, ਉਨ੍ਹਾਂ ਦੀ ਗੰਭੀਰਤਾ, ਬੀਰ ਰਸੀ ਸਮਰੱਥਾ ਤੇ ਅਹਿੱਲ ਆਤਮ ਸੁਭਾਵ ਵਿਚ ਰਹਿਕੇ ਐਸੇ ਕਠਨ ਕੰਮਾਂ ਦੇ ਕਰਨ ਦੀ ਸੱਤਜਾ ਦਾ ਦਰਸ਼ਨ ਕਰਾਯਾ ਹੈ; ਫੇਰ ਹਿੰਦੂਆਂ ਨੂੰ ਰਾਜਸੀ ਦੁੱਖਾਂ ਤੋਂ ਤਾਰਨ ਦੇ ਉਪਕਾਰ ਦਾ ਕਥਨ ਕਰਦੇ ਹੋਏ ਉਨ੍ਹਾਂ ਨੂੰ ਭਵਸਾਗਰ ਤੋਂ ਤਾਰ ਦੇਣ ਦਾ ਆਤਮਕ ਲਾਭ ਭੀ ਨਾਲ ਹੀ ਦੱਸਦੇ ਹਨ, ਫਿਰ ਅਰਦਾਸ ਕਰਦੇ ਹਨ ਕਿ ਹੇ ਐਡੇ ਵੱਡੇ ਕੰਮ ਕਰਨ ਵਾਲੇ ਉਦਾਰ ਤੇ ਸਮਰੱਥ, ਮੈਂ

ਇਕ ਦਾਸ ਨੂੰ ਬੀ–ਜਿਸਨੇ ਸਾਰੀਆਂ ਹੋਰ ਆਸਾਂ ਛੱਡਕੇ ਇਕ ਤੇਰੇ ਨਾਮ ਦੀ ਲਿਵ ਦੀ ਡੋਰ ਲਾਈ ਹੈ, ਹਾਂ, ਹੋਰ ਆਸਰੇ ਕੱਚੇ ਨਿਰਣੇ ਕਰਕੇ ਤੇਰੇ ਦਰਬਾਰ ਦੀ ਦਰ-ਢੱਠਣੀ ਫੜੀ ਹੈ, ਹਾਂ ਹੇ ਮੁਕਤੀ ਦਾਤੇ! ਮੈਨੂੰ ਬੀ ਪਾਰ ਕਰੋ, ਬਾਰੰਬਾਰ ਨਮਸਕਾਰ ਤੇ ਜੋਦੜੀ ਹੈ ਕਿ ਇਸ ਦਾਸ ਨੂੰ ਬੀ ਪਾਰ ਕਰੋ। ਹਾਂ, ਹਰ ਸਿੱਖ ਕਵੀ ਜੀ ਨਾਲ ਇਹੋ ਅਰਦਾਸ ਕਰਦਾ ਹੈ: ਤਾਰੋ, ਹੇ ਦਾਤਾ! ਤਾਰੋ।

੧੪. ਗੁਰਮੁਖ–ਵਿਦਯਾ ਤੇ ਨਾਮ ਦਾਤੇ ਦਾ–ਮੰਗਲ।

ਕਵਿੱਤ–ਨਿਤ ਹੀ ਭਗਤਿ ਰਤ, ਨਾਮ ਕੀਨੋ ਬ੍ਰਿਤਿ ਚਿਤ,
ਸੰਤਨ ਸੋਂ ਹਿਤ ਅਤਿ, 'ਸੰਤ ਸਿੰਘ' ਨਾਮ ਹੈ।
ਸੁਜਨ, ਦਿਆਲ, ਧੀਰ, ਧਰਮ ਬਿਸਾਲ ਧਰਿ,
ਜਾਸ ਬੈਸ ਬਾਲ ਹੂੰ ਤੇ ਭਜਨ ਸੋਂ ਕਾਮ ਹੈ।
ਜਾਂਕੇ ਚਰਨੋਦਕ ਕੀ ਬੂੰਦ ਮੈਂ ਬਦਨ ਪਾਇ
ਸੁਮਤਿ ਸਦਨ ਭਯੋ, ਕਦਨ ਬਿਰਾਮ ਹੈ।
ਤਾਂਕੇ ਅਰਬਿੰਦ ਪਦ ਸੁੰਦਰ ਮੁਕੰਦ ਦੁੰਦ
ਬੰਦ ਕਰ ਬੰਦਨਾਂ ਸਦਾ ਮੈਂ* ਸੁਖ ਧਾਮ ਹੈ॥੩੩॥

ਭਗਤਿ=ਭਗਤੀ, ਪਰਮੇਸ਼ੁਰ ਨਾਲ ਪਿਆਰ, ਸੇਵਾ, ਕੀਰਤਨ, ਨਾਮ ਸਿਮਰਣ, ਲਿਵ ਆਦਿ। [ਸੰਸ:, ਭਕ੍ਤਿ]। ਰਤ=ਪ੍ਰੇਮ।
ਬ੍ਰਿਤਿ ਚਿਤ=ਚਿੱਤ ਦੀ ਬ੍ਰਿਤੀ। ਬ੍ਰਿਤੀਆਂ ਪੰਜ ਪ੍ਰਕਾਰ† ਦੀਆਂ ਹਨ।ਸਾਰੀਆਂ ਚਿੱਤ ਤੋਂ ਉਠਦੀਆਂ ਹਨ। ਅਥਵਾ 'ਨਿਰੋਧ' ਤੋਂ ਉਥਾਨ ਹੋਕੇ ਆਤਮਾ ਚਿੱਤ ਬ੍ਰਿਤੀਆਂ ਨਾਲ ਇਕ ਰੂਪ ਹੁੰਦਾ ਹੈ। ਇਹ ਸਾਰੀਆਂ ਬ੍ਰਿਤੀਆਂ ਜੀਵ ਨੂੰ ਸੰਸਾਰਾਕਾਰ ਕਰਦੀਆਂ ਹਨ। ਕਵੀ ਸੰਤੋਖ ਸਿੰਘ ਜੀ ਅਪਣੇ ਵਿੱਦਜਾ ਦਾਤੇ ਜੀ ਬਾਬਤ ਦਸਦੇ ਹਨ ਕਿ ਉਨ੍ਹਾਂ ਨੇ ਚਿੱਤ ਦੀ ਬ੍ਰਿਤੀ ਹੀ ਨਾਮ ਕਰ ਰੱਖੀ ਹੈ। ਕਟਾਖਜ ਇਹ ਹੈ ਕਿ ਭਗਤੀ ਮਾਰਗ ਦੀ 'ਚਿਤ ਦੀ ਸਮਾਹਿਤ ਅਵਸਥਾ' ਵਿਚ ਰਹਿੰਦੇ ਹਨ। ਉਨ੍ਹਾਂ ਦੀ ਬ੍ਰਿਤੀ ਹੀ ਨਾਮ ਹੋ ਗਈ ਹੈ; ਭਾਵ ਹੈ, ਸਦਾ ਸਹਿਜ ਸਮਾਧੀ ਵਿਚ ਰਹਿੰਦੇ ਹਨ, ਜੋ

*ਪਾਠਾਂਤ੍–ਮੋ, ਅਤੇ–ਸੁ–ਬੀ ਹੈ। †ਬ੍ਰਿਤੀਆਂ ਅਨੇਕ ਹਨ, ਪਰ ਪੰਜਾਂ ਵਿਚ ਵੰਡੀਆਂ ਜਾਂਦੀਆਂ ਹਨ:–ਪ੍ਰਮਾਣ, ਵਿਪਰਯਜਯ, ਵਿਕਲਪ, ਨਿਦ੍ਰਾ, ਸ੍ਮ੍ਰਿਤੀ। ਫੇਰ ਪ੍ਰਭਾਵ ਕਰਕੇ ਦੋ ਪ੍ਰਕਾਰ ਦੀਆਂ ਹਨ:–ਕਲਿਸ਼ਟ, ਅਕਲਿਸ਼ਟ। ਤਿੰਨਾਂ ਗੁਣਾਂ ਕਰਕੇ ਬ੍ਰਿਤੀਆਂ ਦੇ ਤ੍ਰੈ ਹੋਰ ਰੂਪ ਹਨ:–ਸ਼ਾਂਤ, ਘੋਰ, ਮੂਢ।

ਉਸਤੋਂ ਉਠਦੇ ਹਨ ਤਦ ਬੀ ਸਾਈਂ ਨਾਲ ਜੁੜਵੇਂ ਰੁਖ ਵਾਲੀ ਬ੍ਰਿਤੀ ਵਿਚ ਰਹਿੰਦੇ ਹਨ। ਉਹ ਜੀਵਨ ਮੁਕਤ ਹਨ ਪਰ ਸਿੱਖੀ ਆਦਰਸ਼ ਦੇ।

ਸੁਜਨ=ਭਲੇ ਪੁਰਖ। ਹਰ ਇਕ ਨਾਲ ਸੱਜਣਤਾਈ ਕਰਨ ਵਾਲੇ, ਸ੍ਰੇਸ਼ਟ, ਨੇਕ, ਸੱਜਣ।

ਧੀਰ=ਧੀਰਜੀ। ਧੀਰਜ ਵਾਲੇ।

ਧਰਮ ਬਿਸਾਲ ਧਰਿ=ਵਡੇ ਧਰਮ ਦੇ ਧਾਰਨ ਵਾਲੇ ਹਨ (ਅ) ਵਿ=ਵਿਸ਼ੇਸ਼ ਕਰਕੇ। ਸਾਲ=ਸ੍ਰੇਸ਼ਟ। ਵਡੇ ਸ੍ਰੇਸ਼ਟ ਧਰਮ ਦੇ ਧਾਰਨ ਵਾਲੇ ਹਨ। (ਏ) ਪਰੰਤੂ ਬਿਸਾਲ ਤੋਂ ਕਵੀ ਦਾ ਇਸ਼ਾਰਾ ਸਿੱਖੀ ਮਾਰਗ ਵੱਲ ਹੈ, ਤੇ ਇਹ–ਧਰਿ–ਦਾ ਕ੍ਰਿਯਾ-ਵਿਸ਼ੇਸ਼ਨ ਹੈ ਕਿ–ਧਰਮ ਦੀ (ਧਾਰਨਾ ਨੂੰ) (ਬਿਸਾਲ=) ਪੱਕੀ ਤਰ੍ਹਾਂ ਧਾਰਨ ਵਾਲੇ ਹਨ।

ਬੈਸ=ਉਮਰਾ। ਚਰਨੋਦਕ=ਚਰਨ+ਉਦਕ=ਚਰਨਾਂ ਦਾ ਪਾਣੀ।

ਬਦਨ=ਮੂੰਹ। ਅਕਸਰ ਅਰਥ ਐਉਂ ਕਰਦੇ ਹਨ:–ਜਿਨ੍ਹਾਂ ਦੇ ਚਰਣਾਂ-ਮ੍ਰਿਤ ਦੀ ਬੂੰਦ ਮੂੰਹ ਵਿਚ ਪਾਕੇ। ਪਰੰਤੂ ਪਾਠ ਹੈ, 'ਬੂੰਦ ਮੈਂ ਬਦਨ ਪਾਇ'। ਕਵਿ ਜੀ ਦਾ ਕਟਾਖਜ ਇਹ ਜਾਪਦਾ ਹੈ ਕਿ ਚਰਣਾਂ ਦੇ ਪਾਣੀ ਦੀ ਬੂੰਦ ਪੀਣੀ ਤਾਂ ਕਿਤੇ ਰਹੀ, ਉਸ ਵਿਚ ਅਪਣਾਂ ਮੂੰਹ ਦੇਖਕੇ। ਜਲ ਦੀ ਬੂੰਦ ਸ਼ੀਸ਼ੇ ਵਾਂਙੂ ਸ਼ਫਾਫ ਹੁੰਦੀ ਹੈ, ਉਸ ਵਿਚ ਮੂੰਹ ਦੇਖਣਾ ਮਾਤ੍ਰ ਹੀ ਕਾਫੀ ਹੈ। ਮੁਰਾਦ ਇਹ ਹੈ ਕਿ ਉਨ੍ਹਾਂ ਦੇ ਦਰਸ਼ਨ ਮਾਤ੍ਰ ਨਾਲ ਗਯਾਨਵਾਨ ਹੋ ਜਾਈਦਾ ਹੈ।

ਸੁਮਤਿਸਦਨ=[ਸੁ+ਮਤਿ=ਸ੍ਰੇਸ਼ਟ ਬੁਧੀ। ਸਦਨ=ਘਰ] ਵਿਦ੍ਵਾਨ। ਚਤੁਰ। ਪ੍ਰਬੀਨ।

ਕਦਨ ਬਿਰਾਮ=[ਕਦਨ=ਕੱਟਣ ਵਾਲਾ। ਬਿਰਾਮ=ਟਿਕਾਉ। ਅਰਾਮ] ਅਰਾਮ ਦੇ ਕੱਟਣ ਵਾਲਾ*।

ਭਾਵ, ਨਾ ਕੇਵਲ ਕਵੀ ਵਿਦਵਾਨ ਹੋ ਗਿਆ ਹੈ, ਸਗੋਂ ਵਿਦਯਾ ਸਬੰਧੀ ਕੰਮ ਕਰਨ ਵਿਚ ਆਰਾਮ ਦੇ ਕੱਟਣ ਵਾਲਾ, ਭਾਵ ਅਥੱਕ ਮਿਹਨਤੀ–ਅਥੱਕ ਕੰਮ ਕਰਨ ਵਾਲਾ–ਹੋਗਿਆ ਹੈ।

(ਅ) [ਕਦਨ=ਦੁਖ, ਪਾਪ, ਕਲੇਸ਼। ਬਿਰਾਮ=ਸਮਾਪਤੀ, ਅੰਤ] ਦੁਖਾਂ ਦੀ ਸਮਾਪਤੀ ਹੋ ਗਈ ਹੈ।

ਅਰਬਿੰਦ=ਕਮਲ। ਅਰਬਿੰਦ ਪਦ=ਕਮਲਾਂ ਵਰਗੇ ਪੈਰ।

*ਅਥਵਾ ਜੜ੍ਹਤਾ ਦੇ ਨਾਸ਼ ਕਰਨ ਵਾਲਾ, ਯਾ ਚੰਚਲਤਾਈ ਦੂਰ ਕਰਨ ਵਾਲਾ।

ਚਰਣਾਰਬਿੰਦ। ਮੁਕੰਦ=ਮੁਕਤੀ ਦਾਤਾ।
ਦੁੰਦ=ਦੋ। ਜੇ 'ਕਰ' ਨਾਲ ਇਹ ਪਦ ਲਗੇ ਤਾਂ, 'ਦੁੰਦ ਕਰ'=ਦੋਵੇਂ ਹੱਥ। (ਅ) ਜੇ ਦੁੰਦ ਨੂੰ ਪਿੱਛੇ ਲਾਈਏ ਤਾਂ,'ਦੁੰਦ ਪਦ'=ਦੋਹਾਂਚਰਨਾਂ ਉਤੇ। (ਏ) ਜੇ ਦੁੰਦ ਨੂੰ ਦ੍ਵੈਦ੍ਵ ਪੜ੍ਹੀਏ ਤਾਂ=ਦੋ ਪਰਸਪਰ ਵਿਰੋਧੀ ਸ਼ੈਆਂ ਦਾ ਜੋੜਾ, ਜੈਸੇ ਕਾਲਾ ਚਿੱਟਾ, ਸਰਦੀ ਗਰਮੀ, ਸੁਖ ਦੁਖ, ਪਾਪ ਪੁੰਨ। ਭਾਵ ਮਾਯਕ ਜੀਵ ਦ੍ਵੈਦਾਂ ਵਿਚ ਫਸੇ ਹੀ ਮਰ ਜੰਮ ਰਹੇ ਹਨ। ਇਹ ਅਰਥ ਲਾਉਣਾ ਹੋਵੇ ਤਾਂ 'ਮੁਕੰਦ ਦੁੰਦ' ਪਾਠ ਹੋਊ, ਅਰਥਾਤ, ਦ੍ਵੈਦਾਂ ਤੋਂ ਮੁਕਤੀ ਦਾਤਾ ਹਨ।
ਮੈ ਸੁਖ ਧਾਮ ਹੈ=ਮੇਰੇ (ਵਿਦਜਾ ਉਸਤਾਦ) ਸੁਖ ਦਾ ਧਾਮ (ਘਰ) ਹੈਨ। (ਅ) ਮੈਂ (ਨਿਤ ਬੰਦਨਾ ਕਰਕੇ) ਸੁਖ ਦਾ ਧਾਮ ਹੋਇਆ ਹਾਂ। (ਏ) ਅਸ਼ੀਰਬਾਦ ਮੰਗਦੇ ਹਨ ਕਿ ਮੈਂ ਅਪਣੇ ਉਸਤਾਦ ਨੂੰ ਬੰਦਨਾਂ ਕਰਕੇ ਸੁਖ ਦਾ ਧਾਮ ਹੋਵਾਂ। 'ਹੈ' ਨੂੰ ਫੇਰ 'ਹ੍ਵੈ' ਪੜ੍ਹਨਾ ਪਵੇਗਾ।

ਅਰਥ—(ਮੇਰੇ ਵਿਦਜਾ ਦਾਤੇ ਜਿਨ੍ਹਾਂ ਦਾ) ਨਾਮ 'ਸੰਤ ਸਿੰਘ' ਹੈ, (ਜਿਨ੍ਹਾਂ ਦਾ) ਗੁਰਮੁਖਾਂ ਨਾਲ ਅਤਿ ਹਿਤ ਹੈ, (ਜਿਨ੍ਹਾਂ ਦਾ) ਸਦਾ ਭਗਤੀ (ਵਿਚ) ਪ੍ਰੇਮ ਹੈ, ਨਾਮ (ਸਿਮਰਣ) ਨੂੰ (ਜਿਨ੍ਹਾਂ) ਚਿਤ ਦੀ ਬ੍ਰਿਤੀ ਹੀ ਬਣਾ ਲਿਆ ਹੈ।

(ਸੁਭਾਵ ਦੇ) ਦਿਆਲੂ, (ਲੋਕਾਂ ਨਾਲ) ਸੱਜਣਤਾਈ ਕਰਨ ਵਾਲੇ, (ਹੌਂਸਲੇ ਦੇ) ਧੀਰਜੀ, (ਸਿੱਖੀ) ਧਰਮ (ਦੀ ਧਾਰਨਾ) ਪੱਕੀ ਤਰ੍ਹਾਂ ਨਾਲ ਧਾਰਨ ਵਾਲੇ, ਜਿਨ੍ਹਾਂ ਨੂੰ ਬਾਲਕ ਅਵਸਥਾ ਤੋਂ ਹੀ ਭਜਨ ਨਾਲ ਕੰਮ ਹੈ।

ਜਿਨ੍ਹਾਂ ਦੇ ਚਰਣਾਂ ਦੀ ਬੂੰਦ ਵਿਚ ਮੂੰਹ ਪਾਕੇ (ਭਾਵ ਵੇਖਕੇ, ਕਵਿ) ਸ੍ਰੇਸ਼ਟ ਬੁੱਧੀ ਦਾ ਘਰ (ਵਿਦ੍ਵਾਨ) ਹੋ ਗਿਆ ਹੈ, ਅਰ ਅਬੱਕ ਕੰਮ ਕਰਨ ਵਾਲਾ ਹੋ ਗਿਆ ਹੈ (ਅਥਵਾ ਉਸਦੇ ਕਲੇਸ਼ਾਂ ਦਾ ਅੰਤ ਹੋ ਗਿਆ ਹੈ)।

ਉਨ੍ਹਾਂ ਦੇ ਸੁੰਦਰ ਚਰਣਾਰਬਿੰਦ (ਉਤੇ ਜੋ) ਮੁਕਤੀ ਦੇ ਦਾਤਾ (ਤੇ) ਸੁੱਖਾਂ ਦਾ ਘਰ ਹਨ ਦੋਵੇਂ ਹੱਥ (ਜੋੜਕੇ) ਮੈਂ ਸਦਾ ਬੰਦਨਾ ਕਰਦਾ ਹਾਂ।

ਭਾਵ—ਹੁਣ ਕਵਿ ਜੀ ਅਪਣੇ ਵਿੱਦਜਾ ਦਾਤੇ ਭਾਈ ਸੰਤ ਸਿੰਘ ਜੀ ਦਾ ਮੰਗਲ ਕਰਦੇ ਹਨ, ਨਾਮ ਦੱਸਦੇ ਹਨ 'ਸੰਤ ਸਿੰਘ*'। ਉਨ੍ਹਾਂ ਦੇ ਗੁਣ ਦੱਸਦੇ ਹਨ ਕਿ ਸੰਤਾਂ ਦੇ ਪ੍ਰੇਮੀ, ਭਗਤੀ ਉਨ੍ਹਾਂ ਦਾ ਮਾਰਗ ਸੀ, ਜੋ ਸਿੱਖੀ ਦਾ ਇਕ ਮੁੱਖ ਅਸੂਲ ਹੈ ਤੇ ਨਿਰੇ ਨਾਮ ਧ੍ਰੀਕ ਸਿੱਖ ਨਹੀਂ, ਪਰ ਨਾਮ ਦੇ ਰੰਗ ਵਾਲੇ, ਸੁਭਾਵ ਦੇ ਦਿਆਲੂ, ਜਗਤ ਦੇ ਸੱਜਣ, ਧੀਰਜੀ ਤੇ ਪੱਕੇ ਸਿੰਘ। ਉਨ੍ਹਾਂ ਦੀ ਸੁਹਬਤ, ਸੇਵਾ ਤੇ ਸ਼ਾਗਿਰਦੀ ਵਿੱਚ

*ਭਾਈ ਸੰਤ ਸਿੰਘ ਜੀ ਦੇ ਸੰਖੇਪ ਹਾਲ ਲਈ ਪੜ੍ਹੋ ਇਸੇ ਗ੍ਰੰਥਵਾਲੀ ਦੀ ਪਹਿਲੀ ਜਿਲਦ 'ਪ੍ਰਸਤਾਵਨਾ' ਦਾ ਸਿਰਨਾਮਾ 'ਵਿੱਦਜਾ ਦਾਤਾ'।

ਮੈਂ 'ਵਿਦਜਾ' ਅਰ 'ਆਚਰਣ' ਤੇ 'ਨਾਮ' ਸਿਖਿਆ ਹੈ, ਉਨ੍ਹਾਂ ਪ੍ਰਤੀ ਮੇਰੀ ਬੰਦਨਾ ਹੈ। 'ਬੁੰਦ ਮੈਂ ਬਦਨ ਪਾਇ' ਤੋਂ ਕਵਿ ਜੀ ਅਪਣੀ ਸੇਵਾ ਤੇ ਸ਼ਾਗਿਰਦੀ ਸੂਚਤ ਕਰਾਉਂਦੇ ਹਨ । ਅਗਲੇ ਸਮੇਂ ਲੋਕ ਅਪਣੇ ਉਸਤਾਦਾਂ ਦੀ ਬੜੀ ਇੱਜ਼ਤ ਤੇ ਸਤਿਕਾਰ ਕਰਦੇ ਸਨ, ਤੇ ਫੇਰ ਨਾਮ ਵਾਲੇ, ਉੱਚੇ ਜੀਵਨ ਵਾਲੇ ਗੁਰਮੁਖਾਂ ਦੇ, ਜਿਨ੍ਹਾਂ ਤੋਂ ਨਾਮ ਦਾ ਰਸ ਪ੍ਰਾਪਤ ਹੋਵੇ, ਬਹੁਤ ਪ੍ਰੇਮ ਵਿਚ ਰਹਿੰਦੇ ਸਨ। ਅੱਜ ਕਲ ਮਦਰੱਸਿਆਂ ਦੇ ਉਸਤਾਦ ਨੌਕਰ ਹੁੰਦੇ ਹਨ, ਘਰਾਂ ਵਿਚ ਬੀ ਉਸਤਾਦ 'ਨੌਕਰ' ਰੱਖੀਦੇ ਹਨ, ਇਸ ਕਰਕੇ (ਤੇ ਪੱਛੋਂ ਵਿਚ ਜੋ ਸਤਿਕਾਰ ਉਸਤਾਦਾਂ ਦਾ ਹੈ ਉਸ ਤੋਂ ਬੀ ਨਾਵਾਕਫ ਹੋਣ ਕਰਕੇ) ਲੋਕਾਂ ਵਿੱਚ ਉਸਤਾਦ ਲਈ ਬੇਸਤਿਕਾਰੀ ਦਾ ਮਾਦਾ ਵਧ ਗਿਆ ਹੈ। 'ਮਨ ਵਿਚ ਅਪਣੇ ਹੁਨਰ ਦੇ ਕਮਾਲ' ਉਪਰ 'ਨਿਰਸੰਸ਼ੇ ਵਿਸ਼ਵਾਸ਼' ਲਈ 'ਉਸਤਾਦ' ਦੀ ਮੇਹਰ ਤੇ 'ਸਫਲ ਦਾਨ' ਦਾ ਕੋਈ ਐਸਾ ਅਸਰ ਹੈ ਜੋ ਯਕੀਨੀ ਵਸਤੂ ਹੈ। ਉਸਤਾਦਾਂ ਦੀ ਘਾਲ ਨੂੰ ਵਿਸਾਰਨਾ, ਜਿਨ੍ਹਾਂ ਤੋਂ ਸਿੱਖਣਾ ਉਨ੍ਹਾਂ ਦੇ ਦਿਲ ਨੂੰ ਠੁਹਕਰ ਦੇਣੀ ਨ੍ਰਿਤਘਣਤਾ ਹੈ। ਹੁਣ ਪੱਛਮ ਵਾਲੇ ਬੀ 'ਉਸਤਾਦਾਂ ਦੀ ਛੁਹ (ਸ੍ਹੁਹਬਤ) ਨਾਲ ਵਿਦਜਾ ਪ੍ਰਾਪਤੀ' ਦੇ ਸੱਚ ਨੂੰ ਅਨੁਭਵ ਕਰਨ ਲੱਗ ਪਏ ਹਨ।

ਅਪਣੇ ਹੁਨਰ ਦੇ ਕਮਾਲ ਨੂੰ ਕਵਿ ਜੀ ਉਸਤਾਦ ਦੀ ਮਿਹਰ ਦੱਸਦੇ ਹਨ, ਫੇਰ ਗੁਰ ਪ੍ਰਤਾਪ ਸੂਰਜ, ਸ਼ੀ ਗੁਰ ਨਾਨਕ ਪ੍ਰਕਾਸ਼ ਵਰਗੇ ਵਿਸ਼ਾਲ ਗ੍ਰੰਥ ਉੱਚੀ ਕਵਿਤਾ ਵਿਚ ਲਿੱਖਣ ਦੇ ਸਿਵਾ ਹੋਰ ਕਿਤਨੇ ਗ੍ਰੰਥ: ਜਪੁਜੀ ਸਾਹਿਬ ਦੀ ਟੀਕਾ, ਨਾਮ ਕੋਸ਼, ਵਾਲਮੀਕੀ ਰਾਮਾਯਣ ਦਾ ਅਨੁਵਾਦ, ਤੇ ਆਤਮ ਪੁਰਾਣ ਦਾ ਟੀਕਾ ਆਦਿ ਗ੍ਰੰਥ ਲਿਖ ਸੱਟਣੇ ਇਹ ਉਨ੍ਹਾਂ ਦੀ ਅਥੱਕ ਮਿਹਨਤ 'ਕਦਨ ਵਿਰਾਮ' ਦਾ ਪਰਤੱਖ ਨਮੂਨਾ ਹੈ। ਫਿਰ ਉਸਤਾਦ ਦੇ ਚਰਣਾਂ ਨੂੰ ਮੁਕੰਦ–ਮੁਕਤੀ ਦਾਤਾ–ਕਹਿੰਦੇ ਹਨ, ਜਿਸਦਾ ਭਾਵ ਹੈ ਕਿ–ਨਾਮ ਰਸ ਦੀ ਪ੍ਰਾਪਤੀ–ਬੀ ਉਨ੍ਹਾਂ ਤੋਂ ਹੋਈ ਹੈ। ਸੋ ਭਾਈ ਸਾਹਿਬ ਸੰਤ ਸਿੰਘ ਜੀ ਉਨ੍ਹਾਂ ਦੇ ਨਾ ਕੇਵਲ ਵਿਦਜਾ ਦਾਤੇ ਸਨ, ਪਰ ਨਾਮ ਅਭਜਾਸ ਤੇ ਆਤਮ ਰਸਤੇ ਦੇ ਉਸਤਾਦ (ਗੁਰਮੁਖ) ਬੀ ਉਹੀ ਸਨ*।

੧੫. ਨਾਮ–ਗੁਰ ਮੰਤ੍ਰ ਤੇ ਨਾਮ ਮਹਾਤਮ–ਮੰਗਲ।

ਦੋਹਰਾ–ਵਾਹਿਗੁਰੂ ਸਤਿਨਾਮ ਕੋ ਬੰਦਨ ਬਾਰੰਬਾਰ।
ਬੰਧ ਨਿਕੰਦਨ, ਸੁਖ ਸਦਨ, ਦੁਖ ਮਰਦਨ ਨਿਰਧਾਰ॥੩੪॥

ਵਾਹਿਗੁਰੂ=ਅਕਾਲ ਪੁਰਖ ਦਾ ਓਹ ਨਾਮ ਹੈ ਜਿਸ ਨੂੰ ਸਿੱਖ ਮੰਤ੍ਰ ਕਰਕੇ ਜਪਦੇ ਹਨ।
ਸਤਿਨਾਮ=ਸੱਚਾ ਨਾਮ, ਵਿਸ਼ੇਸ਼ਣ ਹੈ ਏਥੇ 'ਵਾਹਿਗੁਰੂ' ਦਾ। ਉਂਵ 'ਸਤਿਨਾਮ' ਆਪ ਬੀ ਵਾਹਿਗੁਰੂ ਜੀ ਦਾ ਸਰੂਪ ਲਖਾਯਕ ਨਾਮ ਹੈ ਤੇ ਰਬ ਜੀ ਦੇ ਨਾਂਵਾਂ ਵਿੱਚੋਂ ਇੱਕ ਨਾਮ ਗਿਣਿਆ ਗਿਆ ਹੈ।

*ਦੇਖੋ ਇਸੇ ਗ੍ਰੰਥਾਵਲੀ ਦੀ ਪਹਿਲੀ ਪੋਥੀ 'ਮੁਸਤਾਵਨਾ' ਦਾ ਅੰਤ ਨ 'ਵਿਦਜਾ–ਔਮ੍ਰਿਤਸਰ ਨਿਵਾਸ' ਵਾਲਾ ਲੇਖ।

ਇਸ ਸੂਰਤ ਵਿਚ 'ਸਤਿਨਾਮ ਵਾਹਿਗੁਰੂ' ਸਾਰਾ ਇਕ ਪਦ ਵਾਙੂ ਬੀ ਹੋਵੇਗਾ, ਪਰੰਤੂ ਅਗੇ ਚੱਲਕੇ ਪਤਾ ਲਗਦਾ ਹੈ ਕਿ ਕਵਿ ਜੀ ਏਥੇ ਨਿਰਾ 'ਵਾਹਿਗੁਰੂ' ਨਾਮ ਨੂੰ ਨਮਸਕਾਰ ਕਰ ਰਹੇ ਹਨ।

ਨਿਕੰਦਨ=ਕੱਟਣ ਵਾਲਾ, ਨਾਸ਼ ਕਰਨ ਵਾਲਾ। ਸਦਨ=ਘਰ।
ਮਰਦਨ=ਮਲ ਸਿੱਟਣ ਵਾਲਾ।
ਨਿਰਧਾਰ=ਨਿਸ਼ਚੇ। (ਅ) ਮਨ ਵਿਚ ਧਾਰਨ ਕੀਤਾ ਹੈ। ਨਿਸ਼ਚੇ ਕੀਤਾ ਹੈ।

ਅਰਥ—(ਅਕਾਲ ਪੁਰਖ ਜੀ ਦੇ) ਸੱਚੇ ਨਾਮ—ਵਾਹਿਗੁਰੂ—ਨੂੰ ਵਾਰ ਵਾਰ (ਮੇਰੀ) ਨਮਸਕਾਰ (ਹੋਵੇ), ਜੋ ਨਿਸ਼ਚੇ (ਲੋਕ ਪ੍ਰਲੋਕ ਦੀਆਂ) ਬੰਦਸ਼ਾਂ ਦੇ ਕੱਟਣ ਵਾਲਾ ਹੈ, (ਦੋਹੀਂ ਲੋਕੀਂ) ਸੁਖ ਦਾ ਘਰ ਹੈ, (ਤੇ ਸਭ ਕਿਸਮ ਦੇ) ਦੁੱਖਾਂ ਨੂੰ ਮਲ ਸਿੱਟਣੇ ਵਾਲਾ ਹੈ।

ਭਾਵ—ਨਾਮ ਨੂੰ ਪ੍ਰੇਮ ਰੂਪ ਜਾਣਕੇ ਇਸਦੇ ਪ੍ਰਵਾਹ ਵਿਚ ਪਏ ਪ੍ਰੇਮੀ ਕਵੀ ਜੀ ਨਾਮ ਨੂੰ ਇਕ 'ਸ਼ਕਤੀ', 'ਮੱਤਜਾ' ਤੇ 'ਸੱਚ' ਅਨੁਭਵ ਕਰਦੇ ਹਨ, ਉਸ ਅੱਗੇ ਨਮਸਕਾਰ ਕਰਦੇ ਹਨ। ਫਿਰ ਉਸ ਨਾਮ ਦੀ ਤਾਸੀਰ ਦੱਸਦੇ ਹਨ, ਦੁੱਖ ਨਾਸ਼ ਕਰਨ ਵਾਲਾ, ਬੰਧਨ ਕੱਟਣ ਵਾਲਾ ਤੇ ਸੁਖਦਾਤਾ। ਆਪ ਇਹ ਸੁਣੀ ਸੁਣਾਈ ਗੱਲ ਨਹੀਂ ਦੱਸਦੇ, ਆਪ ਇਸਨੂੰ ਧਾਰਨ ਕਰਕੇ—ਪਰਖ, ਪਰਤਾ, ਪ੍ਰਾਪਤੀ ਕਰਕੇ—ਦੱਸਦੇ ਹਨ।

ਅਗਲੇ ਛੰਦਾਂ ਵਿਚ ਹੁਣ ਕਵਿ ਜੀ ਨਾਮ ਦੇ ਜੋ ਵਿਸ਼ੇਸ਼ਨ ਏਥੇ ਕਥੇ ਅਤੇ ਹੋਰ ਮਹਾਤਮਾਂ ਨੇ ਹੋਰਥੇ ਕਥੇ ਹਨ ਉਨ੍ਹਾਂ ਦਾ ਵਿਸਥਾਰ ਪੂਰਬਕ ਕਥਨ ਕਰਨਗੇ।

ਚੌਪਈ—ਵਾਹਿਗੁਰੂ* ਬਰ ਸੁੰਦਰ ਨਾਮੂ। ਸਦਾ ਸਵਾਰੇ ਹਮਰੇ† ਕਾਮੂ।
ਇਕ ਅਵਿਲੰਬ ਨਾਮ ਕੋ ਜਾਨਾ। ਕਲੀ ਕਾਲ ਸਮਰੱਥ ਨ ਆਨਾ॥ ੩੦॥

ਬਰ=ਸ੍ਰੇਸ਼ਟ। ਕਾਮੂ=ਕੰਮ। ਅਵਿਲੰਬ=ਆਸਰਾ।
ਕਲੀ ਕਾਲ=ਕਲਜੁਗ ਦੇ ਸਮੇਂ। ਆਨਾ=ਹੋਰ।

ਅਰਥ—ਵਾਹਿਗੁਰੂ ਸ੍ਰੇਸ਼ਟ (ਤੇ) ਸੁੰਦਰ ਨਾਮ ਹੈ (ਅਕਾਲ ਪੁਰਖ ਦਾ, ਜੋ) ਸਾਡੇ ਕੰਮ ਸਦਾ ਸਵਾਰਦਾ ਹੈ।

---

*'੧ ੐ ਸਤਿਨਾਮੁ.....' ਸਾਰੇ ਮੂਲ ਮੰਤ੍ਰ ਵਿਚ ਜਿਸ 'ਸਦਾ ਸਥਿਰ' ਵਜੂਦ ਯਾ ਹਸਤੀ ਦਾ ਪਤਾ ਦਿੱਤਾ ਹੈ ਉਸ ਦੀ ਪ੍ਰਾਪਤੀ ਲਈ 'ਵਾਹਿਗੁਰੂ' ਗੁਰ ਮੰਤ੍ਰ ਹੈ। ਯਥਾ 'ਵਾਹਿਗੁਰੂ ਗੁਰ ਮੰਤ੍ਰ ਹੈ ਜਪ ਹਉਮੈਂ ਖੋਈ' [ਭਾਃ ਗੁਃ ਵਾਃ ੧੩-੨] ਤੇ ਇਹ ਗੁਰ ਮੰਤ੍ਰ ਗੁਰ ਨਾਨਕ ਦੇਵ ਜੀ ਦਿੱਤਾ ਸੀ:—'ਵਾਹਿਗੁਰੂ ਗੁਰ ਸ਼ਬਦ ਸੁਣਾਯਾ' [ਭਾਃ ਗੁਃ ਵਾਃ ੨੪—੧]

†ਪਾਠਾਂਤ੍ਰ—ਸਵਾਰ ਹਮਾਰੇ—ਬੀ ਹੈ।

ਕਲਿਜੁਗ (ਵਿਚ) ਹੋਰ (ਕੋਈ ਸਾਧਨ) ਸਮਰੱਥਾਵਾਨ ਨਹੀਂ ਹੈ, (ਇਸ ਕਰਕੇ ਅਸਾਂ) ਇਕ (ਪਰਮੇਸ਼ੁਰ ਦੇ) ਨਾਮ ਨੂੰ ਹੀ (ਅਪਣਾ) ਆਸ਼ਰਾ ਜਾਣਿਆ ਹੈ।

ਸਦਾ ਲੋਕ ਪਰਲੋਕ ਸਹਾਈ । ਨਾਮ ਲੈਤਿ ਹੀ ਬਿਘਨ ਪਰਾਈ।
ਹਰਹਿ ਕਾਲਕਲਿ ਕਲੁਖ ਸਦੂਖਨ।ਨਾਮ ਕਟੀ ਜਿਨ ਗ੍ਰੀਵਾ ਭੂਖਨ।੨੬।

ਲੋਕ=ਇਸ ਜਗਤ ਵਿਚ।
ਪਰਲੋਕ=ਆਉਣ ਵਾਲੇ ਜਗਤ ਵਿਚ।
ਸਹਾਈ=ਜੋ ਸਹਾਯਤਾ ਕਰੇ। ਮਦਦਗਾਰ, ਵੇਲੇ ਸਿਰ ਕੰਮ ਆਉਣ ਵਾਲਾ।
ਬਿਘਨ=ਰੋਕ, ਮੁਸ਼ਕਲ, ਤਕਲੀਫ, ਔਕੜ।
ਪਰਾਈ=ਨੱਸ ਜਾਂਦੇ ਹਨ। [ਪਲਾਯਨ=ਨੱਸ ਜਾਣਾ]।
ਹਰਹਿ=ਹਰ ਲੈਂਦਾ ਹੈ, ਚੁਰਾ ਲੈਂਦਾ ਹੈ। ਦੂਰ ਕਰ ਦੇਂਦਾ ਹੈ।
ਕਲਿ=ਪਿਛਲੀ ਚੌਪਈ ਵਿਚ ਕਹੇ–ਕਲੀ ਕਾਲ ਦਾ–ਹੀ ਉਲਟਵਾਂ ਰੂਪ ਹੈ 'ਕਾਲ ਕਲਿ'। ਮੁਰਾਦ ਹੈ–ਇਸ ਜੁਗ ਤੋਂ, ਜੋ ਜੁਗ ਹੀ ਪਾਪਮਯ ਕਹੀਦਾ ਹੈ। ਇਸ ਪਦ ਦਾ ਅਰਥ–ਕਾਲ ਤੇ ਕਲਿਜੁਗ ਦੇ ਪਾਪ–ਬੀ ਲਾਈਦੇ ਹਨ।
ਕਲੁਖ=ਮੈਲ, ਮਲੀਨਤਾਈ, ਪਾਪ।
ਸਦੂਖਨ=[ਸ+ਦੂਖਣ] ਦੂਖਣ ਉਹੀ ਪਦ ਹੈ ਜਿਸ ਨੂੰ ਪੰਜਾਬੀ ਵਿਚ –ਦੂਸ਼ਣਾਂ ਲਗ ਗਈ–ਕਹਿੰਦੇ ਹਨ। ਜਿਵੇਂ ਚੰਦ ਨੇ ਕੋਈ ਪਾਪ ਕੀਤਾ ਉਸਦੀ ਦੂਸ਼ਣਾ ਲੱਗੀ। ਸੋ ਦੂਖਨ ਦਾ ਅਰਥ ਹੈ ਪਾਪ ਤੇ ਉਨ੍ਹਾਂ ਦੀ ਕਲੰਕਤਾਈ। ਤੁਕ ਦਾ ਭਾਵ ਹੈ, ਕਲਿਜੁਗ ਦੇ ਪਾਪ ਤੇ ਪਾਪਾਂ ਦੀ ਦੂਸ਼ਣਾਂ ਨੂੰ ਦੂਰ ਕਰਦਾ ਹੈ।
–ਸ–ਜੋ ਦੂਖਨ ਦੇ ਪਹਿਲੇ ਹੈ ਇਹ ਇਸਦੇ ਨਾਲ ਦਾ ਨਹੀਂ, ਇਹ–ਹਰਹਿ–ਦੇ ਨਾਲ ਹੈ:–ਸ+ਹਰਹਿ=ਭਲੀ ਪ੍ਰਕਾਰ ਹਰਦਾ ਹੈ। ਛੰਦ ਦੇ ਵਜ਼ਨ ਲਈ–ਸ–ਅੱਗੇ ਜਾ ਲੱਗਾ ਹੈ।
(ਅ) ਸਹਿਤ ਦੂਸ਼ਣਾਂ ਦੇ।
ਗ੍ਰੀਵਾ ਭੂਖਨ=ਗਲੇ ਦਾ ਗਹਿਣਾ, ਗਲੇ ਦਾ ਹਾਰ, ਮੁਹਾਵਰਾ ਹੈ–ਨਿਤ ਪ੍ਰਤਿ ਨਾਲ ਰਹਿਣਾ। ਤੁਕ ਦਾ ਅਰਥ ਹੈ, ਜਿਸਨੇ ਨਾਮ ਨੂੰ ਨਿਰੰਤਰ ਧਾਰਨ ਕੀਤਾ ਹੈ। ਦੂਸਰਾ ਕਟਾਖਜ ਗਲੇ ਦੇ ਨਾਲ ਰਹਿਣੇ ਵਿੱਚ ਇਹ ਹੈ ਕਿ ਯਾਦੋਂ ਨਹੀਂ ਭੁੱਲਦਾ, ਕਿਉਂਕਿ 'ਕਿਸੇ ਗੱਲ ਦੇ ਯਾਦ

[ਰਹਿਣ ਨੂੰ' ਕੰਠ ਹੋ ਜਾਣਾ ਬੀ ਕਹਿੰਦੇ ਹਨ।]

ਅਰਥ—(ਨਾਮ) ਲੋਕ ਤੇ ਪ੍ਰਲੋਕ ਦਾ ਸਦਾ ਸਹਾਈ ਹੈ। ਨਾਮ ਦੇ ਲੈਂਦਿਆਂ ਹੀ (ਸਾਰੇ) ਵਿਘਨ ਨੱਸ ਜਾਂਦੇ ਹਨ।

ਜਿਨ੍ਹਾਂ ਨੇ ਨਾਮ ਨੂੰ ਗਲੇ ਦਾ ਗਹਿਣਾ ਬਣਾਇਆ ਹੈ (ਉਨ੍ਹਾਂ ਦੇ) ਕਲੀ ਕਾਲ ਦੇ ਪਾਪਾਂ (ਤੇ ਪਾਪਾਂ ਦੀਆਂ) ਦੂਸ਼ਣਾਂ ਨੂੰ (ਨਾਮ) ਦੂਰ ਕਰ ਦੇਂਦਾ ਹੈ।

ਦੋਹਰਾ—ਮੰਗਲ ਸੁਖ ਕਲਿਆਨਦਾ ਕਰਹਿ ਅਮੰਗਲ ਹਾਨ।
ਜਪਤਿ ਜਪਤਿ ਸ੍ਰੀ ਨਾਮ ਕੋ ਪ੍ਰਗਟੈ ਉਰ ਮੈਂ ਗਯਾਨ ॥੩੭॥

ਮੰਗਲ=ਭਲਿਆਈ, ਮਨ ਦੀ ਮੁਰਾਦ ਦੀ ਪੂਰਨਤਾਈ।
ਸੁਖ=ਮਨ, ਸਰੀਰ ਤੇ ਆਤਮਾ ਦੇ ਆਰਾਮ।
ਕਲਿਆਨ=ਸ਼ੁਭ ਹਾਲਤ। ਦਾ=ਦੇਣ ਵਾਲਾ।
ਅਮੰਗਲ=ਵਿਘਨ, ਨਾ ਖੁਸ਼ੀ, ਬੁਰਿਆਈ, ਮੰਦਾ।

ਅਰਥ—(ਨਾਮ) ਮੁਰਾਦਾਂ ਦੀ ਪੂਰਨਤਾਈ, ਸੁਖ ਅਤੇ ਸ਼ੁਭ ਅਵਸਥਾ ਦਾ ਦਾਤਾ ਹੈ, ਤੇ (ਇਨ੍ਹਾਂ ਦੀ ਪ੍ਰਾਪਤੀ ਵਿਚ ਅਟਕ ਪਾਉਣ ਵਾਲੇ ਸਾਰੇ) ਅਮੰਗਲਾਂ ਦੀ ਹਾਨੀ ਕਰਦਾ ਹੈ। (ਇਹ ਫਲ ਕਾਮਨਾ ਧਾਰਕੇ ਜਪਣ ਵਾਲਿਆਂ ਨੂੰ ਪ੍ਰਾਪਤ ਹੁੰਦਾ ਹੈ।

(ਨਿਸ਼ਕਾਮ ਅਰਾਧਨਾਂ ਵਾਲਿਆਂ ਦੇ) ਹਿਰਦੇ ਵਿਚ ਸ਼੍ਰੀ ਨਾਮ ਨੂੰ ਜਪਦਿਆਂ ਜਪਦਿਆਂ ਗਯਾਨ ਪ੍ਰਗਟ ਹੋ ਆਉਂਦਾ ਹੈ।

ਭਾਵ—ਜੋ ਕਾਮਨਾ ਰੱਖਕੇ ਨਾਮ ਜਪਦੇ ਹਨ ਉਨ੍ਹਾਂ ਦੇ ਵਿਘਨਾਂ ਦਾ ਨਾਸ਼ ਹੁੰਦਾ ਹੈ, ਸੁਖ ਤੇ ਸ਼ੁਭ ਹਾਲਤ ਹੁੰਦੀ ਹੈ ਤੇ ਕਾਮਨਾ ਪੂਰਨ ਹੁੰਦੀ ਹੈ, ਪਰ ਜੋ ਨਿਸ਼ਕਾਮ ਹੋਕੇ ਜਪਦੇ ਹਨ ਉਨ੍ਹਾਂ ਦੇ ਹਿਰਦੇ ਗਯਾਨ ਉਪਜਦਾ ਹੈ। ਨਾਮ ਸਿਮਰਣ ਨਾਲ ਮਨ ਹੋਰ ਫੁਰਨਿਆਂ ਤੋਂ ਹਟਦਾ ਹਟਦਾ ਇਕ ਨਾਮ ਦੇ ਫੁਰਨੇ ਤੇ ਆ ਟਿਕਦਾ ਹੈ, ਐਉਂ ਏਕਾਗ੍ਰਤਾ ਹੋ ਜਾਂਦੀ ਹੈ। ਫਿਰ ਜਪਣ ਵਾਲਾ ਪ੍ਰੇਮੀ ਧ੍ਰੂਵ ਰੱਬ ਦਾ ਰੱਖਦਾ ਹੈ ਕਿ ਜਿਸਦਾ ਨਾਮ ਜਪਦਾ ਹੈ, ਉਸਨੂੰ ਅਪਣੀ ਯਾਦ ਦਾ ਆਸ਼ਰਾ ਬਣਾਉਂਦਾ ਹੈ। ਯਾਦ ਪ੍ਰੇਮ ਦਾ ਸਰੂਪ ਹੈ, ਸੋ 'ਸਾਈਂ ਪ੍ਰੇਮ ਰੂਪ ਨਾਮ' ਉਸਨੂੰ ਸਾਈਂ ਦੇ ਨੇੜੇ ਲੈ ਜਾਂਦਾ ਹੈ, ਸਾਈਂ ਪ੍ਰਕਾਸ਼ ਸਰੂਪ ਹੈ, ਉਹ ਗਯਾਨ ਸਰੂਪ ਹੈ, ਸੋ ਧਯਾਉਣ ਵਾਲਾ ਉਸ ਦੇ ਪ੍ਰਕਾਸ਼ ਸਰੂਪ ਤੋਂ ਗਯਾਨ ਦਾ ਪ੍ਰਕਾਸ਼ ਪ੍ਰਾਪਤ ਕਰ ਲੈਂਦਾ ਹੈ। ਐਉਂ ਗਯਾਨ ਅੰਦਰ ਪ੍ਰਗਟਦਾ ਹੈ।

ਅੱਗੇ ਹੁਣ ਨਾਮਹੀਨ ਦਸ਼ਾ ਦੇ ਔਗੁਣ ਦੱਸਦੇ ਹਨ :—

ਚੌਪਈ—ਬਰਤ ਨੇਮ ਜਪ ਤਪ ਜਗ ਕਰਮੂ। ਨਾਮ ਬਿਨਾ ਬਿਰਥੇ ਸਭਿ ਧਰਮੂ।
ਨਾਮ ਹੀਨ ਭਵ ਸਾਗਰ ਬੀਚੂ। ਜਨਮ ਧਰਹਿੰ ਊਚੂ ਕਬ ਨੀਚੂ ॥੩੮॥

ਬਰਤ=ਤਪੱਸਜਾ ਦੇ ਤ੍ਰੀਕੇ ਵਿਚ ਕਿਸੇ ਗਲ ਦੇ ਕਰਨ ਯਾ ਨਾ ਕਰਨ ਦਾ ਪ੍ਰਣ ਧਾਰਣ ਕਰਨਾਂ। (ਅ) ਭੁੱਖੇ ਰਹਿਣ ਦੀ ਤਪੱਸਜਾ। [ਸੰਸ:, ਵ੍ਰਤ]
ਨੇਮ=ਰੀਤਿ, ਤ੍ਰੀਕਾ, ਬੱਝੀ ਹੋਈ ਗਲ [ਸੰਸ:, ਨਿਯਮ]।
ਜਗ=ਯੱਗਜ। (ਅ) ਜਗਤ ਵਿਚ।
ਧਰਮੁ=ਜੋ ਧਾਰਣ ਕੀਤਾ ਜਾਏ ਸੋ ਧਰਮ।
ਬਰਤ ਤੇ ਨੇਮ ਦੋ ਧਰਮ ਹਨ।
ਜਪ ਤਪ ਜੱਗਜ ਏਹ ਕਰਮ ਹਨ। ਕਵਿ ਜੀ ਦੀ ਸਮੁੱਚੀ ਮੁਰਾਦ ਇਹ ਹੈ ਕਿ ਕਰਮ ਅਰ ਧਰਮ ਤਾਂ ਹੀ ਸਫਲ ਹਨ ਜੇ ਨਾਮ ਹੋਵੇ, ਨਹੀਂ ਤਾਂ ਨਹੀਂ, ਤੇ ਵੰਨਗੀ ਮਾਤ੍ਰ ਦੋ ਚਾਰ ਗਿਣੇ ਹਨ। ਸਾਰੇ ਨਿਖੇੜ ਕੇ ਵੱਖ ਵੱਖ ਨਹੀਂ ਕੀਤੇ।
ਭਵ ਸਾਗਰ=ਸੰਸਾਰ ਸਾਗਰ।

ਅਰਥ–(ਜਗਤ ਵਿਚ ਪ੍ਰਚਲਤ) ਕਰਮ (ਜੈਸੇ ਕਿ) ਜਪ ਤਪ ਯੱਗਜ, ਅਤੇ ਧਰਮ (ਜੈਸੇ ਕਿ) ਬ੍ਰਤ ਤੇ ਨੇਮ (ਏਹ) ਸਾਰੇ ਨਾਮ ਬਿਨਾਂ ਬਿਰਥਾ ਹਨ।
(ਜੋ ਪ੍ਰਾਣੀ) ਸੰਸਾਰ ਸਾਗਰ ਵਿਚ ਨਾਮ ਹੀਨ ਹਨ, (ਕਦੇ) ਉੱਚਾ ਕਦੇ ਨੀਵਾਂ (ਮੁੜ ਮੁੜ) ਜਨਮ ਧਾਰਦੇ ਹਨ*।

ਨਾਮ ਬਿਨਾ ਧਿਗ ਰਾਜ ਸਮਾਜੁ। ਨਾਮ ਹੀਨ ਜਗ ਜੀਵਨ ਲਾਜੁ।
ਅਭੈ† ਭਵਿਤ ਭੋਗਹਿ ਭਵ ਭੋਗੁ। ਨਾਮ ਬਿਨਾ ਜਾਵਹਿ ਜਮ ਲੋਗੁ ॥ ੩੯॥

ਧਿਗ=ਧ੍ਰਿਕਾਰ ਹੈ। [ਸੰਸ:, ਧਿਕ੍]
ਸਮਾਜੁ=ਸਭਾ। ਇਕੱਠ, ਭੀੜ ਭੜੱਕਾ। (ਅ) ਸਾਮਾਨ। ਰਾਜ ਵਿਚ ਸਾਰੇ 'ਸਾਮਾਨ ਤੇ ਲੋਕ' ਜੋ ਸੁਖ ਦਾ ਕਾਰਣ ਹੁੰਦੇ ਹਨ।[ਸੰਸ:,ਸਮਾਜ]
ਲਾਜੁ=ਲਾਜ=ਸ਼ਰਮ। ਇਸ ਤੁਕ ਦਾ ਐਉਂ ਭੀ ਅਰਥ ਲਗਦਾ ਹੈ:– ਨਾਮ ਵਿਹੂਣੇ ਦਾ ਜਗਤ ਵਿਚ ਜੀਵਨ ਸ਼ਰਮਨਾਕ ਜੀਵਨ ਹੈ।
ਅਭੈ=ਅ+ਭੈ=ਨਿਡਰ। ਭਵਿਤ=ਹੋਕੇ।
ਭਵ=ਸੰਸਾਰ ਵਿਚ ਯਾ ਸੰਸਾਰ ਦੇ।
ਭੋਗੁ=ਭੋਗ, ਰਸ ਮਾਣਨ ਵਾਲੇ ਕੰਮ।
ਜਮ ਲੋਗੁ=ਯਮ ਲੋਕ। ਧਰਮ ਰਾਜ ਲੋਕ ਯਾ ਦੇਸ਼। ਮਰ ਕੇ ਪ੍ਰਾਣੀ ਪਹਿਲੇ ਏਥੇ ਜਾਂਦਾ ਤੇ ਉਸਦੇ ਕਰਮਾਂ ਦੀ ਜੋਖ ਹੁੰਦੀ ਹੈ।
ਭਾਵ ਨਾਮ ਵਿਹੂਣੇ ਲੇਖੇ ਦੇ ਅੰਦਰ ਹਨ।

*ਕਿਉਂਕਿ ਕਰਮ ਜਾਲ ਨਾਮ ਨਾਲ ਹੀ ਟੁੱਟਦਾ ਹੈ।
†ਪਾਠਾਂਤ੍ਰ–ਅਭਹਿ–ਭੀ ਹੈ।

ਅਰਥ—ਨਾਮ ਤੋਂ ਬਿਨਾਂ ਧਿ੍ਕਾਰ ਹੈ ਰਾਜ (ਨੂੰ ਅਤੇ ਰਾਜ ਦੇ) ਸਮਾਜ ਨੂੰ, ਨਾਮ ਤੋਂ ਬਿਨਾ ਜਗਤ ਦਾ ਜੀਵਣਾ (ਨਿਰੀ) ਸ਼ਰਮ ਹੈ।
(ਜੋ ਲੋਕ) ਨਿਡਰ ਹੋਕੇ ਸੰਸਾਰ (ਵਿਚ) ਭੋਗਾਂ ਨੂੰ ਭੋਗ ਰਹੇ ਹਨ (ਓਹ ਨਾਮ ਵਿਹੂਣੇ ਜਮ ਲੋਕ ਨੂੰ ਜਾਣਗੇ।

ਭਾਵ—ਨਾਮ ਵਿਹੂਣੇ ਸ਼ਾਈਂ ਤੋਂ ਟੁੱਟੇ ਹੋਏ ਹਨ; ਜੋ ਨਾਮ ਨਾਲ ਜੁੜੇ ਹੋਏ ਹਨ, ਮਰਕੇ ਓਥੇ ਜਾਣਗੇ ਜਿਸ ਨਾਲ ਜੁੜੇ ਹਨ ਭਾਵ ਪਰਮੇਸ਼ਰ ਪਾਸ। ਜੋ ਟੁੱਟੇ ਹਨ ਓਹ ਕੱਟੀ ਹੋਈ ਗੁੱਡੀ ਵਾਂਙੂੰ ਰੁਲਣਗੇ।

ਚੌਪਈ—**ਸੁੰਦਰ ਮੰਦਰ ਅੰਗਨਾ*ਸੇਜਾ। ਅੰਤ ਸਮੇ ਜਮ ਗਹਿ ਕਰਿ ਲੇ ਜਾ।**
ਚਤੁਰੰਗਨ ਧੁਜਨੀ ਬਲ ਧਰਨੀ।ਤਿਹਛਿਨ ਕਾਹੁ ਨ ਤੇ ਹੁਇ ਕਰਨੀ।੪੦।

ਅੰਗਨਾ=ਅੰਗਨਾ=ਇਸਤ੍ਰੀਆਂ। ਗਹਿ=ਫੜਕੇ ਲੈ ਜਾਏਗਾ।
ਚਤੁਰੰਗਨ ਧੁਜਨੀ=ਚਾਰ ਤਰ੍ਹਾਂ ਦੀ ਫੌਜ-ਪੈਦਲ, ਘੋੜ ਸਵਾਰ, ਹਾਥੀ ਤੇ ਰਥਾਂ ਵਾਲੀ। ਧੁਜਨੀ=ਸੈਨਾਂ, ਫੌਜ।
ਬਲ ਧਰਨੀ=ਬਲ ਦੇ ਧਾਰਨ ਕਰਨ ਵਾਲੀ। ਬਲਵਾਨ।
ਕਰਨੀ=ਮੁਹਾਵਰਾ ਹੈ—ਕਿਸੇ ਤੋਂ ਕਰਨੀ ਨਹੀਂ ਹੋ ਆਉਣੀ; ਜਿਵੇਂ ਪੰਜਾਬੀ ਵਿਚ ਕਹੀਦਾ ਹੈ,—ਕਿਸੇ ਤੋਂ ਕੁਛ ਨਹੀਂ ਸਰਨਾ—ਭਾਵ ਕਿਸੇ ਦੀ ਪੇਸ਼ ਨਹੀਂ ਜਾਣੀ।

ਅਰਥ—ਸੁਹਣੇ ਮੰਦਰਾਂ, (ਸੁਹਣੀਆਂ) ਛੈਜਾਂ, ਤੇ (ਸੁਹਣੀਆਂ) ਇਸਤ੍ਰੀਆਂ (ਵਿਚੋਂ) ਅੰਤ ਸਮੇਂ ਜਮ ਫੜਕੇ ਲੈ ਜਾਵੇਗਾ। (ਹਾਂ) ਉਸ ਛਿਨ (ਵਿੱਚ) ਬਲਵਾਨ ਚਤੁਰੰਗਨੀ ਸੈਨਾਂ (ਤਾਂ ਕੀਹ) ਕਿਸੇ ਤੋਂ (ਬੀ ਐਸੀ) ਕਰਨੀ ਨਹੀਂ ਹੋ ਸਕਣੀ (ਕਿ ਜਮ ਤੋਂ ਛੁਡਾ ਲਵੇ)।

ਭਾਵ—ਮਰਨਾ ਸੱਚ ਹੈ, ਤੇ ਭੋਗ ਛਿਨ ਭੰਗਰ। ਭੋਗਾਂ ਵਿਚੋਂ ਮੌਤ ਝੋਪ ਲਏਗੀ ਤੇ ਭੋਗ ਧਰੇ ਰਹਿ ਜਾਣਗੇ। ਉਸ ਵੇਲੇ ਕੋਈ ਤਾਕਤ ਬੀ ਮੌਤ ਤੋਂ ਨਹੀਂ ਛੁਡਾ ਸਕੇਗੀ।

ਗਜ, ਬਾਜੀ, ਸਨੰਦਨ, ਬਹੁ ਰੰਗੇ। ਹੋਤਿ ਕੋਸ਼, ਗਮਨੇ ਪਗ ਨੰਗੇ।
ਸਿਵਕਾ,ਡੋਰੇ ਤਜਿ ਕਰਿ ਨਾਨਾ। ਨਾਮ ਬਿਨਾ ਜਮਪੁਰੀ ਪਯਾਨਾ ॥੪੧॥

ਗਜ=ਹਾਥੀ। ਬਾਜੀ=ਘੋੜੇ। ਸਨੰਦਨ=ਰਥ।
ਬਹੁਰੰਗੇ=ਨਾਨਾ ਪ੍ਰਕਾਰ ਦੇ ਹੋਰ ਸਮਾਨਾਂ ਤੋਂ ਭਾਵ ਹੈ। ਅਥਵਾ ਰਥ ਨਾਨਾ ਪ੍ਰਕਾਰ ਦੇ ਯਾ ਕਈ ਰੰਗਾਂ ਵਾਲੇ ਰੰਗੀਨ ਰਥ।

*ਪਾਠਾਂਤ੍—ਅੰਗਨ—ਬੀ ਹੈ। ਪਰ ਅੰਗਨ ਦਾ ਅਰਥ ਵਿਹੜਾ ਹੈ, ਜੋ ਏਥੇ ਢੁਕਦਾ ਨਹੀਂ।

ਕੋਸ਼=ਖਜ਼ਾਨਾ । ਗਮਨੇ=ਚਲੇ ਗਏ । ਸਿਵਕਾ=ਪਾਲਕੀ ।
ਭੋਰੇ=ਭੋਲੇ । ਤਜਿਕਰਿ=ਛੱਡਕੇ । ਨਾਨਾ=ਕਈ ਤਰ੍ਹਾਂ ਦੇ ।
ਪਯਾਨਾ=ਜਾਣਾ । ਤੁਕ ਦਾ ਅਰਥ–ਨਾਮ ਤੋਂ ਬਿਨਾਂ ਜਮ ਪੁਰੀ ਨੂੰ ਚਲਾਣਾ ਹੋ ਗਿਆ (ਲੋਕਾਂ ਦਾ)।

ਅਰਥ–ਹਾਥੀਆਂ, ਘੋੜਿਆਂ, ਰਥਾਂ, ਨਾਨਾ ਪ੍ਰਕਾਰ ਦੇ (ਹੋਰ ਸਾਮਾਨਾਂ ਅਤੇ) ਖਜ਼ਾਨਿਆਂ ਦੇ ਹੁੰਦਿਆਂ, (ਲੋਕੀ) ਨੰਗੇ ਪੈਰੀਂ ਚਲੇ ਗਏ।

ਪਾਲਕੀਆਂ, ਤੇ ਨਾਨਾ (ਤਰ੍ਹਾਂ ਦੇ) ਭੋਲੇ ਛੱਡਕੇ ਨਾਮ ਤੋਂ ਵਿਹੂਣੇ (ਲੋਕਾਂ ਦਾ) ਜਮ ਪੁਰੀ ਨੂੰ ਚਲਾਣਾ ਹੋ ਗਿਆ।

ਨਾਮ ਹੀਨ ਅਸ ਸ੍ਵਾਸ ਸਹਤਿ ਹੈ। ਜਿਹ ਬਿਧਿ ਭਸਰਾ ਫੂਕ ਬਹਤਿ ਹੈ।
ਨਾਮ ਜਪਤਿ ਸੇ ਵਡੇ ਵਡੇਰੇ। ਤਿਨ ਜਮਦੂਤ ਨ ਆਵਤਿ ਨੇਰੇ* ॥ ੪੨ ॥

ਅਸ=ਐਉਂ । ਸ੍ਵਾਸ=ਸਾਹ ।
ਸਹਤਿ ਹੈ=ਸਮੇਤ ਹੈ, ਸ੍ਵਾਸਾਂ ਸਮੇਤ ਹੈ, ਇਸਦਾ ਮਤਲਬ ਹੈ:– ਐਉਂ ਸ੍ਵਾਸ ਲੈਂਦਾ ਹੈ।
ਭਸਰਾ=ਖੱਲਾਂ, ਉਹ ਖੱਲਾਂ ਜਿਨ੍ਹਾਂ ਨਾਲ ਲੁਹਾਰ ਭੱਠੀ ਨੂੰ ਹਵਾ ਦੇਂਦਾ ਹੈ। ਉਸ ਵਿਚ ਬੀ ਹਵਾ ਭਰਦੀ ਤੇ ਨਿਕਲਦੀ ਹੈ; ਮਾਨੋਂ ਸਾਹ ਆਉਂਦਾ ਜਾਂਦਾ ਹੈ।

ਅਰਥ–ਨਾਮ ਤੋਂ ਹੀਨ (ਸਰੀਰ) ਐਉਂ ਸ੍ਵਾਸ ਲੈਂਦਾ ਹੈ, ਜਿਵੇਂ ਖੱਲਾਂ (ਵਚੋਂ) ਫੂਕ ਵਹਿੰਦੀ ਹੈ।

(ਜੋ) ਨਾਮ ਜਪਦੇ (ਹਨ) ਓਹ ਵਡੇ (ਤੇ ਵਡਿਆਂ ਤੋਂ ਬੀ) ਵਡੇਰੇ ਹਨ, ਜਮ ਦਾ ਦੂਤ ਉਨ੍ਹਾਂ ਦੇ ਨੇੜੇ ਨਹੀਂ ਆਉਂਦਾ।

ਦੋਹਰਾ–ਨਾਮ ਨ ਜਪਹਿੰ ਅਕ੍ਰਿੱਤਘਣ ਜੋ ਅਭਿਮਤ ਦਾਤਾਰ।
ਜਗ ਵਡਿਆਈ ਬਾਦ ਮਹਿੰ ਉਰਝੇ ਮੰਦ ਗਵਾਰ ॥ ੪੩ ॥

ਅਕ੍ਰਿੱਤਘਣ=ਕੀਤਾ ਨਾ ਜਾਣਨ ਵਾਲੇ। ਨਾ ਸ਼ੁਕਰ ਗੁਜ਼ਾਰ।
ਅਭਿਮਤ=ਜੋ ਮਨ ਨੂੰ ਭਾਵੇ, ਮਨ ਜੋ ਮੰਗੇ, ਮਨ ਵਾਂਛਤ।
ਬਾਦ=ਫਜ਼ੂਲ, ਨਿਕੰਮੀ। (ਅ) ਬਾਦ=ਝਗੜਾ। ਭਾਵ ਹੈ, ਵਡਿਆਈਆਂ ਅਤੇ ਝਗੜਿਆਂ ਵਿਚ ਫਸੇ ਹਨ।

ਅਰਥ–(ਜੋ) ਨਾਮ ਨਹੀਂ ਜਪਦੇ (ਓਹ) ਕ੍ਰਿੱਤਘਨ ਹਨ (ਉਸਦੇ ਕਿ) ਜੋ ਮਨ ਵਾਂਛਤ (ਪਦਾਰਥਾਂ) ਦਾ ਦਾਤਾ ਹੈ, (ਕਿਉਂਕਿ ਓਹ ਦਾਤੇ ਦਾ ਕੀਤਾ ਨਹੀਂ ਜਾਣ ਰਹੇ)।

(ਹਾਂ ਓਹ) ਜਗਤ ਦੀ ਫਜ਼ੂਲ ਵਡਿਆਈ ਵਿਚ ਫਸੇ ਹੋਏ ਮੰਦੇ

*ਨਾਮ ਨਾਲ ਕਰਮ ਕਟ ਜਾਂਦਾ ਹੈ, ਕਰਮ ਸੁਤੰਤ੍ਰਾਂ ਤੇ ਜਮ ਦਾ ਵੱਸ ਨਹੀਂ।

ਮੂਰਖ ਹਨ (ਜੋ ਨਹੀਂ ਸਮਝਦੇ ਕਿ ਇਸਨੇ ਨਾਲ ਨਹੀਂ ਜਾਣਾ ਤੇ ਅੱਗੇ ਕੰਮ ਨਹੀਂ ਆਉਣਾ)।

ਚੌਪਈ—ਜਾਨਤਿ ਸੰਤ ਨਾਮ ਪਰਤਾਪੂ। ਜਿਹ ਕਿਹ ਪਾਯੋ ਜਾਪ ਅਜਾਪੂ।
ਨਹਿ ਜਾਨਹਿ ਸਾਕਤ ਪਰਤਾਪਾ। ਧਨ ਵਿਸ਼ਵਾਸ਼ੀ ਅਹਿਮਤ ਆਪਾ॥੪੪॥

ਪਰਤਾਪੂ=(ਨਾਮ ਦਾ) ਪ੍ਰਤਾਪ, ਉਸਦੀ ਮਹੱਤਤਾ। ਅਰਥਾਤ ਨਾਮ ਜਪਕੇ ਕਿੰਡੀ ਵੱਡੀ ਪ੍ਰਾਪਤੀ ਹੁੰਦੀ ਹੈ।

ਅਜਾਪੂ=ਜਾਪ ਤੋਂ ਜੋ ਪਰੇ ਹੈ। [ਅ+ਜਾਪ+ਊ=ਪ੍ਰਤੇ]। ਇਸ-ਅਜਾਪ-ਪਦ ਦਾ ਭਾਵ ਅਜਪਾ ਜਾਪ ਤੋਂ ਨਹੀਂ ਹੈ। ਇਸ ਅਜਾਪ ਦਾ ਉਹੀ ਅਰਥ ਹੈ ਜੋ ਦਸਮ ਗੁਰ ਜੀ ਦੀ ਬਾਣੀ ਵਿਚ-ਅਜਾਪ ਨਾਥ-ਪਦ ਦਾ ਅਰਥ ਹੈ। ਭਾਵ ਇਹ ਹੈ ਕਿ ਅਸੀਂ ਜਪ ਨਾਲ ਅਪਣੇ ਤੇ ਉਸਦੇ ਵਿਚਲੀ ਵਿੱਥ ਮੇਟਦੇ ਹਾਂ, ਪਰ ਉਹ ਕਿਸੇ ਜਾਪ ਦੀ ਹੱਦ ਅੰਦਰ ਨਹੀਂ ਆ ਸਕਦਾ।

ਸਾਕਤ=ਭਿੱਗਾ ਹੋਇਆ। ਵਾਹਿਗੁਰੂ ਤੋਂ ਜੁਦਾ ਹੋਇਆ। ਜਿਹਦੀ ਸੁਰਤ 'ਕਰਤਾ' ਨਾਲ ਨਾ ਜੁੜੀ ਹੋਵੇ, ਪਰ 'ਕ੍ਰਿੱਤ' ਵਿੱਚ ਭਿੱਗੀ ਹੋਵੇ। ਲਿਵ ਦੇ ਵਿਰੁੱਧ ਅਵਸਥਾ-ਸਾਕਤ ਅਵਸਥਾ-ਹੈ। [ਫਾ: ਸਾਕ਼ਤ*]

ਵਿਸ਼ਵਾਸ਼ੀ=ਵਿਸ਼ਵਾਸ਼ ਕਰਨ ਵਾਲੇ, ਭਰੋਸਾ ਰੱਖਣ ਵਾਲੇ। [ਸੰਸ:, ਵਿਸ਼੍ਵਾਸ਼ਿਨ੍]

ਅਹਿਮਤ=[ਅਹਿ=ਸੱਪ। ਮਤ=ਬੁੱਧੀ] ਸੱਪ ਵਰਗੀ ਬੁੱਧੀ। ਧਨ ਉਤੇ ਬੈਠਣਾ, ਨਾ ਆਪ ਵਰਤ ਸਕਣਾ ਨਾ ਦੇ ਸਕਣਾ, ਕੋਈ ਲੋੜ ਵੰਦ ਲੈਣ ਆਵੇ ਤਾਂ ਉਸਨੂੰ ਡੰਗ ਮਾਰਨਾ, ਇਹ ਸੱਪ ਬੁੱਧੀ ਹੈ।

ਆਪਾ=ਅਪਣਾ ਆਪ। ਮੁਰਾਦ ਦਿਲ ਤੋਂ ਹੈ।
ਪਾਠਾਂਤ੍ਰ-ਅਹੰਮਤਿ ਆਪਾ-ਹੋਵੇ ਤਾਂ ਅਰਥ ਹੈ, ਆਪਾ ਅਹੰਕਾਰ ਬੁੱਧੀ ਵਾਲਾ ਹੈ, ਅਭਿਮਾਨੀ।

ਅਰਥ—ਜਾਣਦੇ ਹਨ ਸੰਤ ਨਾਮ ਦੇ ਪ੍ਰਤਾਪ ਨੂੰ, (ਕਿ ਉਸ) ਜਪਾਂ ਤੋਂ ਪਰੇ (ਪਰਮੇਸ਼ੁਰ ਨੂੰ) ਜਿਸ ਕਿਸੇ ਨੇ ਪਾਯਾ ਹੈ (ਨਾਮ) ਜਪਕੇ (ਪਾਯਾ ਹੈ)।
(ਪਰ) ਨਹੀਂ ਜਾਣਦੇ (ਨਾਮ ਦਾ ਇਹ) ਪਰਤਾਪ ਸਾਕਤ (ਲੋਕ, ਜੋ) ਧਨ ਉਤੇ ਭਰੋਸਾ ਰੱਖਣ ਵਾਲੇ ਹਨ (ਤੇ ਜਿਨ੍ਹਾਂ ਦਾ) ਆਪਾ ਸਰਪ ਦੀ ਬੁੱਧੀ (ਵਰਗਾ ਹੈ)।

*ਸੰਸਕ੍ਰਿਤ ਪਦ 'ਸ਼ਾਕ੍ਰ' ਨੂੰ ਵੀ ਇਸਦਾ ਮੂਲ ਸਮਝਦੇ ਹਨ।

ਸੂਚਨਾ—ਐਸੇ ਲੋਕਾਂ ਦੀ ਕਰਨੀ ਅੱਗੇ ਦੱਸਦੇ ਹਨ:—

ਦਰਬ ਹੇਤ ਸਭਿ ਕਰਹਿੰ ਉਪਾਈ। ਵਾਹਿਗੁਰੂ ਉਰ ਦੀਨ ਭੁਲਾਈ। ਕੰਚਨ ਰੁਚਿਰ ਰਚਿਤ ਬਰ ਰਤਨਾ। ਤਿਹ ਤਜਿ ਕਰਤਿ ਕਾਚ ਹਿਤ ਜਤਨਾ ॥੪੫॥

ਦਰਬ=ਪਦਾਰਥ, ਦੌਲਤ। ਉਪਾਈ=ਉਪਾਉ, ਤਰੱਦਦ।
ਉਰ=ਦਿਲੋਂ। ਕੰਚਨ=ਸੋਨਾ।
ਰੁਚਿਰ=ਮਨ ਨੂੰ ਭਾਉਣ ਵਾਲਾ, ਪਸੰਦੀਦਾ, ਸੁੰਦਰ।
ਰਚਿਤ=ਰਚਿਆ ਹੋਇਆ। (ਅ) ਖਚਿਤ—ਜੜਿਆ ਹੋਇਆ।
ਭਾਵ ਜੜਾਊ ਗਹਿਣੇ ਤੋਂ ਭੀ ਹੋ ਸਕਦਾ ਹੈ।
ਬਰ=ਸ਼ੋਸ਼ਟ, ਚੰਗਾ।
ਰਤਨਾ=ਰਤਨ, ਜ਼ਾਹਰ, ਗਹਿਣਾ। ਰਤਨ ਤੋਂ ਮੁਰਾਦ ਨਾਮ ਹੈ ਜੋ ਭਾਵਾ ਸੁਹਣਾ ਤੇ ਕੀਮਤੀ ਹੈ। ਨਾਮ ਨੂੰ ਰਤਨ ਕਹਿਣਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿੱਚ ਬਹੁਤ ਵੇਰ ਆਯਾ ਹੈ। ਤਤ ਵਸਤੂ ਦੀ ਸਿਆਣ ਵਿਚ ਕੂਤ, ਕੀਮਤ, ਮੁੱਲ, ਅਮੁੱਲ ਦੀ ਗਲ ਗੁਰੂ ਸਾਹਿਬ ਜੀ ਨੇ ਦੱਸੀ ਹੈ। ਇਸ ਤੁਕ ਦਾ ਅਰਥ ਐਉਂ ਭੀ ਲਗਦਾ ਹੈ:—ਸੋਨੇ ਵਿਚ (ਰਚਿਤ=) ਜੜੇ ਹੋਏ ਸ਼ੋਸ਼ਟ ਰਤਨ ਨੂੰ ਤਯਾਗਦਾ ਹੈ ਤੇ ਕੱਚ ਵਾਸਤੇ ਜਤਨ ਕਰਦਾ ਹੈ।
ਤਿਹ=ਉਸਨੂੰ। ਤਜਿ=ਛੱਡਕੇ। ਕਾਚ=ਕੱਚ।
ਹਿਤ=ਵਾਸਤੇ।

ਅਰਥ—(ਸ਼ਾਕਤ) ਸਾਰੇ ਦੌਲਤ (ਪ੍ਰਾਪਤੀ) ਵਾਸਤੇ (ਹੀ) ਉਪਾਉ ਕਰਦੇ ਹਨ (ਇਨ੍ਹਾਂ ਨੇ) ਵਾਹਿਗੁਰੂ ਨੂੰ ਦਿਲੋਂ ਹੀ ਭੁਲਾ ਦਿੱਤਾ ਹੈ।
(ਪਰੰਤੂ ਅਸਲ ਵਿੱਚ ਨਾਮ ਤਾਂ) ਸੋਨੇ ਦਾ ਬਣਿਆਂ ਮਨ ਮੋਹ ਲੈਣ ਵਾਲਾ ਗਹਿਣਾ ਹੈ, ਉਸਨੂੰ ਛੱਡਕੇ (ਓਹ ਝੂਠੇ ਧਨ) ਲਈ ਕੱਚ (ਸੰਚਯ ਕਰਨ) ਦਾ ਜਤਨ ਕਰ ਰਹੇ ਹਨ।

ਸੂਚਨਾ—ਹੁਣ ਨਾਮ ਦੀ ਮਹਿੰਮਾਂ ਦੇ ਜਾਣਨ ਵਾਲੀਆਂ, ਸੰਸਕ੍ਰਿਤ ਸਾਹਿਤਜ ਵਿਚ ਆਈਆਂ ਵਜਕਤੀਆਂ ਦਾ ਜ਼ਿਕਰ ਕਰਨਗੇ:—

ਸ੍ਵੈਯਾ—ਜਾਨਤਿ ਹੈ ਮਹਿਮਾ ਅਹਿਸ਼ੇਖ ਸੁ ਨਾਮਹਿ ਕੀ ਪਰਤਾਪ ਵਡਾਈ। ਸੈਲਨਿ ਕਾਨਨਿ ਸੋਂ ਧਰਨੀ ਪਰਸੂਨਹਿ ਜਜੋਂ ਜਿਨ ਸੀਸ ਉਠਾਈ। ਨਾਮ ਮਹਾਤਮ ਸ਼ੰਕਰ ਜਾਨਤਿ ਕੰਠ ਹਲਾਹਲ ਲੀਨਿ ਪਚਾਈ। ਆਤਮਭੂ ਭਲਿ ਰੀਤਿ ਪਛਾਨਤਿ ਜਾਂ ਬਲ ਸੋਂ ਪਰਪੰਚ ਬਨਾਈ ॥੪੬॥

ਮਹਿੰਮਾ=ਵੱਡਾ ਪਨ, ਜਲਾਲ। (ਅ) ਬੇਹਦ ਦਸ਼ਾ, ਬੇਅੰਤਤਾਈ।
ਅਹਿਸ਼ੇਖ=ਅਹਿ=ਨਾਗ। ਸ਼ੇਖ=ਸ਼ੇਸ਼। } ਸ਼ੇਸ਼ਨਾਗ। ਓਹ ਸੱਪਾਂ ਦਾ ਰਾਜਾ ਜਿਸ ਦੇ ਹਜ਼ਾਰ ਮੂੰਹ ਹਨ, ਹਜ਼ਾਰ ਹੀ ਜੀਭ ਨਾਲ ਉਹ ਪਰਮੇਸ਼ੁਰ ਦੇ ਹਜ਼ਾਰ ਨਾਮ ਨਿਤ ਨਵੇਂ ਲੈਂਦਾ ਹੈ। ਵਿਸ਼ਨੂੰ ਦੀ ਛੇਜਾ ਵੀ ਇਸ ਨੂੰ ਆਖਦੇ ਹਨ। ਸ਼ੇਸ਼ਨਾਗ ਅਬਦੀ ਜੀਵਨ (Eternity) ਦਾ ਇਕ ਰੂਪਕ (Emblem) ਹੈ, ਇਸੇ ਕਰਕੇ ਸ਼ੇਸ਼ਨਾਗ ਦਾ ਇਕ ਨਾਮ 'ਅਨੰਤ' ਬੀ ਹੈ। ਨਾਗ ਇਕ ਪੁਰਾਤਨ ਕੌਮ ਦਾ ਬੀ ਨਾਮ ਹੈ, ਗ਼ਾਲਬਨ ਉਨ੍ਹਾਂ ਦਾ ਕੋਈ ਸ਼ੇਖ (=ਵੱਡਾ, ਆਗੂ,) ਨਾਮ ਦਾ ਅਭਜਾਸੀ ਤੇ ਵਿਸ਼ਨੂੰ ਦਾ ਨਿਜ ਸੇਵਕ ਹੋਇਆ ਹੋਵੇ।
ਸੁ ਨਾਮਹਿ=ਸ੍ਰੇਸ਼ਟ ਨਾਮ ਦੀ। ਸੈਲਨਿ=ਪਹਾੜਾਂ।
ਕਾਨਨਿ=ਜੰਗਲਾਂ, ਬਨਾਂ। ਧਰਨੀ=ਧਰਤੀ।
ਪਰਸੂਨਹਿ=ਫੁੱਲ, ਕਲੀ [ਸੰਸ:, ਪ੍ਰਸੂਨ]। ਸ਼ੰਕਰ=ਸ਼ਿਵਜੀ।
ਹਲਾਹਲ=ਜ਼ਹਿਰ ਜੋ ਸਮੁੰਦ੍ਰ ਰਿੜਕਨ ਵੇਲੇ ਨਿਕਲਿਆ ਸੀ। ਆਮ ਵਿਚ ਨੂੰ ਭੀ 'ਹਲਾ ਹਲ' ਕਹਿੰਦੇ ਹਨ।
ਆਤਮਭੂ=ਬ੍ਰਹਮਾ। ਪਰਪੰਚ=ਜਗਤ। [ਸੰਸ:, ਪ੍ਰਪੰਚ]

ਅਰਥ—(ਵਾਹਿਗੁਰੂ ਦੇ) ਸ੍ਰੇਸ਼ਟ ਨਾਮ ਦੇ ਪ੍ਰਤਾਪ ਤੇ ਵਡਿਆਈ ਦੀ ਬੇਅੰਤਤਾਈ ਸ਼ੇਸ਼ਨਾਗ ਜਾਣਦਾ ਹੈ,
(ਜਿਸ ਨੇ) ਪਹਾੜਾਂ (ਤੇ) ਬਨਾਂ ਨਾਲ (ਲੱਦੀ ਹੋਈ) ਧਰਤੀ (ਅਪਣੇ ਇਕ) ਸਿਰ (ਉਤੇ) ਫੁੱਲ ਵਾਂਙੂ ਥਾਈ ਹੋਈ ਹੈ।
ਨਾਮ ਦਾ ਮਹਾਤਮ ਸ਼ਿਵਜੀ ਜਾਣਦਾ ਹੈ (ਜਿਸਨੇ ਅਪਣੇ) ਕੰਠ (ਵਿਚ) ਜ਼ਹਿਰ ਪਚਾ ਲਈ।
(ਹਾਂ ਨਾਮ ਮਹਾਤਮ ਨੂੰ) ਬ੍ਰਹਮਾ ਚੰਗੀ ਤਰ੍ਹਾਂ ਪਛਾਣਦਾ ਹੈ, ਜਿਸ (ਨਾਮ) ਦੇ ਬਲ ਨਾਲ (ਉਸਨੇ) ਜਗਤ ਬਣਾਇਆ ਸੀ।

ਸੂਚਨਾ—ਅੱਗੇ ਹੁਣ ਭਗਤੀ ਮਾਰਗ ਦੇ ਪ੍ਰਸਿੱਧ ਪੁਰਖਾਂ ਦਾ ਦ੍ਰਿਸ਼ਟਾਂਤ ਵਰਤਣਗੇ:—

ਸ੍ਵੈਯਾ—

ਪ੍ਰਹਲਾਦ, ਕਵਾਦਿ, ਤਿਲੋਚਨ,ਨਾਰਦ,ਧ੍ਰੂ,ਸਨਕਾਦਿ, ਜਦੇਵ,ਸਧੰਨਾ।
ਅੰਬਰੀਕ, ਕਬੀਰ, ਪਰੂਰਵ, ਅੰਗਰਾ, ਨੌਮੇ,ਬਿਭੀਖਨ,ਕੁੰਭਜ ਮੰਨਾ।
ਰਵਿਦਾਸ, ਅਜਾਮਲ, ਊਧਵ, ਕ੍ਰੂਰ, ਹਨੂਮਤਿ, ਭੀਲਨੀ ਭੀ ਧਨਧੰਨਾ।
ਜੁਗਚਾਰ ਵਿਖੇ ਜਨ ਜੋ ਜਨਮੇ ਜਿਨਹੂੰਕਿਨ ਨਾਮ ਹੂੰ ਤੇਕ੍ਰਮਭੰਨਾ।੪੭।

ਪ੍ਰਹਲਾਦ=ਪ੍ਰਹਲਾਦ। ਇਕ ਪ੍ਰਸਿੱਧ ਭਗਤ ਦਾ ਨਾਮ।
ਕਵਾਦਿ=ਕਵਿ+ਆਦਿ–ਆਦਿ ਕਵੀ, ਬਾਲਮੀਕ।
ਨਾਰਦ=ਭਗਤੀ ਮਤ ਦੇ ਇਕ ਆਚਾਰ੍ਯ ਦਾ ਨਾਮ।
ਸਨਕਾਦਿ=ਸਨਕ+ਆਦਿ। ਬ੍ਰਹਮਾਂ ਦੇ ਚਾਰ ਪੁੱਤ੍ਰ ਸਨਕ, ਸਨੰਦਨ ਸਨਾਤਨ, ਸਨਕ ਕੁਮਾਰ।
ਪਰੂਰਵ=ਰਾਜਾ ਪਰੂਰਵਸ।
ਕੁੰਭਜ=ਜੋ ਘੜੇ ਤੋਂ ਉਪਜਿਆ, ਅਗਸਤ ਮੁਨੀ।
ਮੰਨਾ=ਮੰਨੇ ਹਨ, ਮੰਨੇ ਹੋਏ ਹਨ (ਭਗਤ)। (ਅ) ਐਉਂ ਬੀ ਅਰਥ ਲਾਉਂਦੇ ਹਨ:–(ਇਨ੍ਹਾਂ ਨੇ) ਮੰਨਿਆਂ ਹੈ (ਨਾਮ ਨੂੰ)।
ਕ੍ਰੂਰ=ਅਕ੍ਰੂਰ, ਸ੍ਰੀ ਕ੍ਰਿਸ਼ਨ ਦਾ ਚਾਚਾ। ਭੀ=ਨਿਸਚੇ।
ਧੰਨ=ਧੰਨ ਹਨ। ਧੰਨਾ=ਧੰਨਾ ਭਗਤ, (ਅ) ਜੋ ਧੰਨ ਧੰਨ ਹਨ।

ਅਰਥ–(ਛੇਕੜਲੀ ਤੁਕ ਦਾ ਅਰਥ ਪਹਿਲੇ ਆਰੰਭ ਹੁੰਦਾ ਹੈ)।

ਚਾਰ ਜੁਗਾਂ ਵਿਚ ਜੋ (ਉੱਤਮ) ਜਨ ਜਨਮੇ, ਜਿਸ ਕਿਸੇ ਦਾ (ਨਾਮ ਲਓ, ਉਸੇ ਦਾ) ਭਰਮ ਨਾਮ ਨਾਲ ਹੀ ਭੱਜਾ।

(ਦ੍ਰਿਸ਼ਟਾਂਤ ਲਈ ਸੁਣੋ) ਪ੍ਰਹਿਲਾਦ, ਬਾਲਮੀਕ, ਤ੍ਰਿਲੋਚਨ, ਨਾਰਦ, ਧ੍ਰੂ, ਸਨਕਾਦਿਕ, ਜੈ ਦੇਵ, ਸਧਨਾ;

ਅੰਬ੍ਰੀਕ, ਕਬੀਰ, ਪੁਰੂਰਵਸ, ਅੰਗਰਾ, ਨਾਮਦੇਵ, ਬਿਭੀਖਨ, ਅਗਸਤ (ਜੋ) ਮੰਨੇ (ਹੋਏ ਭਗਤ ਹਨ)।

ਰਵਿਦਾਸ, ਅਜਾਮਲ, ਉਧਵ, ਕ੍ਰੂਰ, ਹਨੂਮਾਨ, ਭੀਲਣੀ, ਧੰਨਾ, (ਜੋ) ਨਿਸ਼ਚੇ ਧੰਨ ਹਨ।

ਭਾਵ–ਅੰਕ ੪੭ ਵਿਚ ਜੋ ਨਾਮ ਆਏ ਹਨ, ਸੋ ਕਵਿ ਜੀ ਨੇ ਦ੍ਰਿਸ਼ਟਾਂਤ ਦਿੱਤੇ ਹਨ, ਉਹ ਦ੍ਰਿਸ਼ਟਾਂਤ ਜੋ ਕਵਿ ਜੀ ਦੇ ਦੇਸ਼ ਵਿਚ, ਵੱਸਦੇ ਲੋਕਾਂ ਵਿਚ ਆਮ ਪ੍ਰਸਿੱਧ ਹਨ। ਕਵਿ ਜੀ ਉਹਨਾਂ ਦ੍ਰਿਸ਼ਟਾਂਤਾਂ ਨੂੰ ਆਪਣਾ ਸਿੱਧਾਂਤ ਨਿਰੂਪਣ ਕਰਨ ਲਈ ਦ੍ਰਿਸ਼ਟਾਂਤ ਦੇ ਤੌਰ ਤੇ ਵਰਤ ਰਹੇ ਹਨ, ਕਿ ਨਾਮ ਜਪਕੇ ਉਨ੍ਹਾਂ ਨੇ ਸਦਗਤੀ ਪਾਈ। ਏਹ ਸਾਰੇ ਭਗਤੀ ਮਾਰਗ ਦੇ ਟੁਰਨ ਵਾਲੇ, ਨਾਮ ਦੀ ਟੇਕ ਵਾਲੇ ਸਤਿਪੁਰਖ ਹੋਏ ਹਨ।

ਅਪਣੇ 'ਸੱਚ' ਨੂੰ ਬਜਾਨ ਕਰਦਿਆਂ ਉਨ੍ਹਾਂ ਸਾਖੀਆਂ ਪ੍ਰਸੰਗਾਂ ਨੂੰ ਵਰਤ ਲੈਣਾ ਜੋ ਪ੍ਰਜਾ ਵਿਚ ਆਮ ਪ੍ਰਸਿੱਧ ਹੋਣ, ਇਕ ਤ੍ਰੀਕਾ ਹੈ ਜਿਸ ਨੂੰ ਮਹਾਤਮਾ ਵਰਤ ਲੈਂਦੇ ਹਨ, ਇਸ ਲਈ ਕਿ ਲੋਕਾਂ ਨੂੰ ਪ੍ਰਸੰਗ ਪਤਾ ਹੁੰਦੇ ਹਨ, ਤੇ ਓਹ 'ਸੱਚ' ਨੂੰ ਉਨ੍ਹਾਂ ਦੇ ਦ੍ਰਿਸ਼ਟਾਂਤ ਨਾਲ ਛੇਤੀ ਸਮਝ ਲੈਂਦੇ ਹਨ।

ਉਪਰ ਲਿਖੇ ਨਾਵਾਂ ਵਿੱਚੋਂ ਜਿਨ੍ਹਾਂ ਭਗਤਾਂ ਸਤਿਪੁਰਖਾਂ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਹੈ, ਏਹ ਹਨ:–ਤ੍ਰਿਲੋਚਨ, ਜੈ ਦੇਵ, ਸਧਨਾ, ਕਬੀਰ, ਨਾਮ ਦੇਵ, ਰਵਿਦਾਸ, ਧੰਨਾ।

ਜਿਨ੍ਹਾਂ ਸਤਿਪੁਰਖਾਂ ਦੇ ਜ਼ਿਕਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਏ ਹਨ,ਓਹ **ਨਾਮ,** ਏਹ ਹਨ:—ਪ੍ਰਹਿਲਾਦ, ਬਾਲਮੀਕ, ਨਾਰਦ, ਧ੍ਰੂ, ਸਨਕਾਦਿ, ਅੰਬ੍ਰੀਕ, ਪੁਰੂਰਵਸ (ਪੁਰੂਰਉ), ਅੰਗਰਾ, ਬਿਭੀਖਨ, ਅਜਾਮਲ, ਭੀਲਨੀ, ਹਨੁਮਾਨ, ਊਧਉ, ਅਕ੍ਰੂਰ।

ਕਵਿੱਤ—ਬਾਨੀ ਛਬਿ ਬਨੀ ਅੰਗ, ਸ਼ੇਖ ਤਨ ਸੰਗ ਰੰਗ;
ਗੰਗ ਕੇ ਤਰੰਗ ਸੁ, ਪਤੰਗ ਕੋ ਕਿਕਾਨ ਹੈ।
ਲੰਬੋਦਰ ਰਦਨ ਕੀਨੋ, ਧਨੁਖ ਮਦਨ ਚੀਨੋ,
ਸ਼੍ਰੀਆ ਕੋ ਸਦਨ, ਚਹੁੰਬਦਨ ਕੋ ਜਾਨ ਹੈ।
ਕਰੁਨਾਨਿਧਾਨ ਸ੍ਰਿਗ, ਜੌਨ੍ਹ ਕੀਨੀ ਜਾਨ ਮ੍ਰਿਗ,
ਭਸਮ ਸੁ ਤੀਨਦ੍ਰਿਗ, ਸੁਧਾ ਸੁਰਪਾਨ ਹੈ।
ਮਨ ਕੀਨੋ ਮੁਨੀ ਸਤੋਗੁਨ ਚੀਨ ਲੀਨੋ ਗੁਨੀ
ਨਾਮ ਕੇ ਸੁਜਸ ਤੇ ਏ ਸਭੈ ਸ਼ੋਭਾਵਾਨ ਹੈ ॥ ੪੯ ॥

ਬਾਨੀ=ਬਾਣੀ, ਮੁਰਾਦ ਸਰਸ੍ਵਤੀ ਯਾ ਸ਼ਾਰਦਾ ਤੋਂ ਹੈ। ਉਸ ਦਾ ਰੰਗ ਉੱਜਲ ਹੈ। ਛਬਿ=ਸੁੰਦਰਤਾ।
ਬਨੀ=ਬਨ ਬਨ ਪੈ ਰਹੀ ਹੈ, ਫਬੀ ਹੋਈ। (ਅ) ਬਨੀ=ਵੱਨ੍ਹੀ= ਅਗਨੀ। ਬਾਨੀ ਛਬਿ ਬਨੀ ਅੰਗ=ਸਰਸ੍ਵਤੀ ਦੇ ਅੰਗਾਂ ਦੀ ਅਗਨੀ ਵਰਗੀ ਸੁੰਦਰਤਾ ਹੈ। ਸ਼ੇਖ=ਸ਼ੇਖਨਾਗ।
ਸੰਗ=ਨਾਲ। (ਅ) ਸੰਗ ਦਾ ਅਰਥ ਭਗਤੀ ਬੀ ਹੈ, ਅਰਥਾਤ ਸ਼ੇਖ ਦੇ ਤਨ ਦਾ ਭਗਤੀ ਵਾਲਾ ਰੰਗ।
ਗੰਗ=ਗੰਗਾ। ਤਰੰਗ=ਲਹਿਰਾਂ।
ਸੁ=ਸ਼ੋਭਾ। (ਅ) ਸੋ:=ਪਾਰਬਤੀ। ਗੰਗ ਕੋ ਤਰੰਗ ਸੁ=ਗੰਗਾ ਦੇ ਤਰੰਗ ਜੋ ਪਾਰਬਤੀ ਵਰਗੇ (ਸੁੰਦਰ ਹਨ)। ਪਤੰਗ=ਸੂਰਜ।
ਕਿਕਾਨ=ਘੋੜਾ। ਸੂਰਜ ਦੇ ਘੋੜੇ ਦਾ ਰੰਗ ਚਿੱਟਾ ਹੈ।
ਲੰਬੋਦਰ=[ਲੰਬ+ਉਦਰ] ਜਿਸ ਦਾ ਢਿਡ ਲੰਮਾ ਹੈ, ਗਣੇਸ਼।
ਰਦਨ=ਦੰਦ। ਜੋ ਚਿੱਟਾ ਹੁੰਦਾ ਹੈ।
ਮਦਨ=ਕਾਮ ਦੇਵ। ਸ਼੍ਰੀਆ=ਲੱਛਮੀ।
ਸਦਨ=ਘਰ। ਲੱਛਮੀ ਦਾ ਨਿਵਾਸ ਕਵਲ ਵਿਚ ਹੈ।
ਚਹੁੰਬਦਨ=ਚਾਰ ਮੂੰਹਾਂ ਵਾਲਾ, ਬ੍ਰਹਮਾ।
ਜਾਨ=ਵਾਹਨ, (ਅ) ਸਵਾਰੀ। [ਸੰਸ:, ਯਾਨਂ]
ਕਰੁਨਾਨਿਧਾਨ=ਕ੍ਰਿਪਾ ਦਾ ਖਜ਼ਾਨਾ ਯਾ ਸਮੁੰਦਰਗਏਥੇ ਮੁਰਾਦ ਵਿਸ਼ਨੂੰ ਤੋਂ ਹੈ।

ਸ੍ਰਿਗ=ਮਾਲਾ [ਸੰਸ:, ਸ੍ਰਗ੍, ਸ੍ਰਜ੍=ਸਿਹਰਾ, ਮਾਲਾ]। ਜੋਨ੍ਹ=ਚਾਂਦਨੀ।
ਜਾਨ ਮ੍ਰਿਗ=[ਜਾਨ=ਅਸਵਾਰੀ। ਮ੍ਰਿਗ=ਹਰਨ]। ਹਰਨ ਦੀ ਸਵਾਰੀ ਕਰਨ ਵਾਲਾ, ਚੰਦ੍ਰਮਾ।
ਤੀਨ ਦ੍ਰਿਗ=ਤਿੰਨ ਅੱਖਾਂ ਵਾਲਾ, ਸ਼ਿਵ।
ਸੁਧਾ=ਅੰਮ੍ਰਿਤ।
ਸੁਰਪਾਨ=ਜੋ ਦੇਵਤਿਆਂ ਦੇ ਪੀਣ ਜੋਗ ਹੈ। ਜਿਸ ਨੂੰ ਦੇਵਤੇ ਪੀਂਦੇ ਹਨ।
ਮੁਨੀ=ਸਤਿਕਾਰ ਯੋਗ, ਤਪੱਸ੍ਵੀ, ਸਾਧੂ।
ਮਨ ਕੀਨੋ ਮੁਨੀ=ਜਿਵੇਂ ਮਨ ਨੂੰ ਕੀਤਾ ਹੈ ਮੁਨੀਆਂ ਨੇ ਚਿੱਟਾ। ਅਥਵਾ 'ਸਤੋਗੁਨ' ਦੇਹੁਰੀ ਦੀਪਕ ਹੈ:-'ਮਨ ਕੀਨੋ ਮੁਨੀ ਸਤੋਗੁਨ'=ਮਨ ਨੂੰ ਜਿਵੇਂ ਮੁਨੀਆਂ ਨੇ ਕੀਤਾ ਹੈ ਸਤੋਗੁਨੀ। ਫੇਰ ਸਤੋਗੁਨੀ ਅੱਗੇ ਬੀ ਚੱਲੇਗਾ-'ਸਤੋਗੁਨ ਚੀਨ ਲੀਨੋ ਗੁਨੀ'=ਜਿਵੇਂ ਗੁਨੀਆਂ ਨੇ ਸਤੋਗੁਨ ਨੂੰ ਪਛਾਣ ਲਿਆ ਹੈ।
ਗੁਨੀ=ਤ੍ਰੈ ਗੁਣਾਂ ਦਾ ਵਿਚਾਰ ਕਰਨ ਵਾਲਾ ਜੋ ਹੋਵੇ ਸੋ ਗੁਣੀ, ਯਾ ਸ੍ਰੇਸ਼ਟ ਗੁਣਾਂ (ਖੂਬੀਆਂ) ਨੂੰ (ਜੋ ਸਾਰੇ ਉੱਜਲ ਹੁੰਦੇ ਹਨ) ਜੋ ਵੀਚਾਰ ਤੇ ਵਿਵੇਕ ਨਾਲ (ਗੁਨ ਲਵੇ) ਪਛਾਣ ਲਵੇ ਸੋ ਗੁਨੀ। ਤੁਕ ਦੇ ਅਰਥ ਵਿਚ ਸਤੋਗੁਣੀ [ਸਤ੍ਵ+ਗੁਣ=] ਰਜ, ਤਮ, ਸਤ੍ਵ ਤ੍ਰੈਆਂ ਗੁਣਾਂ ਵਿਚੋਂ ਛੇਕੜਲਾ-ਸਤ੍ਵ। ਸੱਤ੍ਵ ਗੁਣ ਹੈ:-ਨੇਕੀ, ਗਯਾਨ, ਸਚ; ਜੋ ਧਾਰਨ ਕਰਨ ਵਾਲੇ ਨੂੰ ਬਨਾ ਦੇਂਦਾ ਹੈ: ਨੇਕ, ਧਰਮੀ, ਭਗਤ, ਪਵਿੱਤ੍ਰ, ਗਯਾਨ ਦਾ ਪ੍ਰੇਮੀ।
ਚੀਨ ਲੀਨੋ=ਪਛਾਣ ਲਿਆ ਹੈ।
ਸੁਜਸ=ਸ੍ਰੇਸ਼ਟ ਯਸ਼, ਯਸ਼ ਦੇ ਦੋ ਅਰਥ ਹਨ, ਕੀਰਤੀ, (ਅ) ਮਹਿੰਮਾ, ਪ੍ਰਤਾਪ।

ਅਰਥ-(ਅੰਤਲੀ ਤੁਕ ਤੋਂ ਅਰਥ ਤੁਰੇਗਾ) ਨਾਮ ਦੀ ਸ੍ਰੇਸ਼ਟ ਮਹਿੰਮਾ ਕਰਕੇ ਹੀ ਏਹ ਸਾਰੇ ਸ਼ੋਭਾ ਵਾਲੇ ਹੋ ਰਹੇ ਹਨ:-

ਸਾਰਦਾ ਦੇ ਅੰਗਾਂ ਦੀ ਬਣ ਬਣ ਪੈ ਰਹੀ ਸੁੰਦਰਤਾ, ਸ਼ੇਸ਼ਨਾਗ ਦੇ (ਕਾਲੇ) ਸਰੀਰ ਨਾਲ ਜੋ (ਉੱਜਲ) ਰੰਗ (ਲੱਗਾ ਪਿਆ ਹੈ)। ਗੰਗਾ ਦੇ ਤਰੰਗਾਂ ਦੀ ਸ਼ੋਭਾ, ਸੂਰਜ ਦੇ ਘੋੜੇ ਦਾ (ਜੋ ਚਿੱਟਾ ਰੰਗ) ਹੈ।

ਗਣੇਸ਼ ਦਾ ਦੰਦ (ਜੋ ਚਿੱਟਾ) ਕੀਤਾ ਹੋਇਆ ਹੈ, ਕਾਮਦੇਵ ਦਾ ਧਨੁਖ ਦੇਖੋ (ਜੋ ਫੁੱਲਾਂ ਦਾ ਹੈ), ਲੱਛਮੀ ਦਾ ਘਰ (ਕਮਲ), ਬ੍ਰਹਮਾ ਦਾ ਜੋ ਵਾਹਨ (ਹੰਸ) ਹੈ।

ਵਿਸ਼ਨੂੰ ਦੀ ਮਾਲਾ, ਚੰਦ੍ਰਮਾ ਦੀ ਜੋ ਚਾਂਦਨੀ (ਚਿੱਟੀ) ਕੀਤੀ ਹੋਈ ਹੈ, ਸ਼ਿਵ ਦੀ ਜੋ ਸੁਆਹ (ਚਿੱਟੀ ਹੈ), ਦੇਉਤਿਆਂ ਦੇ ਪੀਣ ਜੋਗ

(ਜੋ) ਅੰਮ੍ਰਿਤ ਹੈ।

ਮੁਨੀਆਂ ਦਾ ਮਨ (ਜਿਸਨੂੰ ਉਨ੍ਹਾਂ ਨੇ ਉੱਜਲ) ਕਰ ਲਿਆ ਹੈ, (ਭਾਵ ਮੁਨੀਆਂ ਦਾ ਉੱਜਲ ਮਨ ਅਤੇ) ਗੁਣੀਆਂ ਦਾ ਸਤੋਗੁਣ (ਜਿਸਨੂੰ ਉਨ੍ਹਾਂ ਨੇ ਉਜਲ) ਪਛਾਣਕੇ ਧਾਰਨ ਕਰ ਲਿਆ ਹੈ।

ਭਾਵ—ਦੋ ਮੁਰਾਦਾਂ ਹਨ, ਇਕ ਤਾਂ ਇਹ ਕਿ ਸ਼ਾਰਦਾ ਦੀ ਸੁੰਦਰਤਾ, ਸ਼ੇਸ਼ਨਾਗ ਦਾ ਰੰਗ, ਆਦਿ ਨਾਮ ਦੇ ਸੁਜਸ ਕਰਕੇ ਸ਼ੋਭਾਵਾਨ ਹਨ, ਦੂਸਰੇ ਇਹ ਕਿ ਨਾਮ ਦੇ ਪ੍ਰਤਾਪ ਕਰਕੇ ਸ਼ਾਰਦਾ ਦੇ ਅੰਗ, ਸ਼ੇਸ਼ਨਾਗ ਦਾ ਰੰਗ, ਗੰਗਾ ਦੇ ਤਰੰਗ, ਸੂਰਜ ਦਾ ਘੋੜਾ, ਗਨੇਸ਼ ਦਾ ਦੰਦ, ਕਾਮ ਦਾ ਧਨੁਖ, ਲੱਛਮੀ ਦਾ ਘਰ (ਕਮਲ), ਬ੍ਰਹਮਾ ਦਾ ਵਾਹਨ (ਹੰਸ), ਵਿਸ਼ਨੂ ਜੀ ਦੀ ਮਾਲਾ, ਚੰਦ ਦੀ ਚਾਂਦਨੀ, ਸ਼ਿਵ ਦੀ ਸੁਆਹ, ਦੇਵਤਿਆਂ ਦੇ ਪੀਣ ਯੋਗ ਅੰਮ੍ਰਿਤ, ਮੁਨੀ ਦਾ ਮਨ, ਤੇ (ਗੁਨੀ) ਵਿਚਾਰਸ਼ੀਲ ਸ਼ੁਭ ਗੁਣਾਂ ਵਾਲੇ ਪੁਰਸ਼ਾਂ ਦਾ ਧਾਰਨ ਕੀਤਾ ਹੋਇਆ ਸਤੋਗੁਣ ਦਾ ਰੰਗ, ਏਹ ਸਾਰੇ ਚਿੱਟੇ ਅਰਥਾਤ ਉੱਜਲ ਹੋ ਗਏ ਹਨ।

ਕਵਿ ਜੀ ਦਾ ਭਾਵ ਕੇਵਲ ਇਤਨਾ ਹੈ ਕਿ ਨਾਮ ਦੇ ਅਭਜਾਸ ਨਾਲ ਏਹ ਸਾਰੇ ਉੱਜਲ ਹੋਏ ਹਨ। ਇਸ ਕਬਿੱਤ ਵਿਚ ਆਏ ਪੌਰਾਣਕ ਪ੍ਰਸੰਗ, 'ਦੇਵਤਾਖਜਾਨਕ, (mythological) ਹਨ। ਦੇਵਤਾਖਜਾਨ (mythology) ਨੂੰ ਸਿਆਣਿਆਂ ਨੇ ਤ੍ਰਿਸਕਾਰਿਆ ਨਹੀਂ, ਪਰ ਇਸਨੂੰ 'ਮਜ਼ਹਬ ਦੀ ਕਵਿਤਾ*' ਆਖਿਆ ਹੈ, ਜਿਸ ਵਿਚ ਬੜੇ ਬੜੇ ਅਜ਼ਲੀ ਸੱਚ ਰੱਖੇ ਹੋਏ ਹੁੰਦੇ ਹਨ। ਕਈ ਵੇਰ ਏਹ 'ਧਰਮਾਊ ਸਚਾਂ†' ਦੀਆਂ ਬੁਝਾਰਤਾਂ ਬੀ ਹੁੰਦੇ ਹਨ।

ਕਵਿ ਜੀ ਨੇ ਅਪਣੀ ਵਾਕਫੀਅਤ ਦੇ ਦਾਇਰੇ ਦੇ ਐਸੇ ਚੌਣਵੇਂ ਪ੍ਰਸੰਗਾਂ ਨੂੰ, ਏਥੇ ਦ੍ਰਿਸ਼ਟਾਂਤ ਦੇ ਤੌਰ ਤੇ ਵਰਿਤਆ ਹੈ, ਅਪਣਾ ਅਭਿਪ੍ਰਾਯ ਸਪਸ਼ਟ ਕਰਨ ਲਈ ਜੋ ਇਹ ਹੈ ਕਿ—'ਨਾਮ ਜਪੋ ਤੁਸੀਂ ਪਾਪਾਂ ਦੀ ਮੈਲ ਤੋਂ ਉੱਜਲ ਹੋ ਜਾਓਗੇ'; ਜਿਸਤਰ੍ਹਾਂ ਕਿ ਨਾਮ ਦੇ ਪ੍ਰਤਾਪ ਨੇ ਦੇਵਤਾਖਜਾਨ ਵਿਚ ਬੀ ਅੱਗੇ ਏਹ ਸੁਹਣੇ ਰੰਗ ਲਾਏ ਸੁਣੇ ਹਨ।

ਸੂਚਨਾ—ਨਾਮ ਦੀ ਮਹਿਮਾ—ਕਹਿਕੇ ਅਪਣੇ ਮਨ ਨੂੰ ਸੰਬੋਧ ਕਰਦੇ ਹਨ ਕਿ ਨਾਮ ਜਪੁ।

ਕਬਿੱਤ—ਤਾਤ ਸੁਤ ਮਾਤ ਹਿਤੁ ਸੋਦਰ ਸਹੋਦਰੀ ਸੁ,
ਮੋਦ ਮੈਂ ਕਿਸ਼ੋਦਰੀ ਸੋਂ ਗਾਢੋ ਲਪਟਾਯੋ ਹੈ।
ਮੱਤ ਜੋ ਮਤੰਗ ਜਵੀ‡ ਚੰਚਲ ਤੁਰੰਗ ਬ੍ਰਿੰਦ
ਅਨੀ ਚਤੁਰੰਗਨੀ ਸੋਂ ਰਿਦਾ ਹੁਲਸਾਯੋ ਹੈ।

*Mythology is the poetry of religion.
†Religious truths.
‡ਪਾਠਾਂਤ੍ਰ—ਜੋਵੀ—ਬੀ ਹੈ।

ਆਧਿ ਨਿਤ ਹਾਥ ਚਾਹੈ, ਜਨਮ ਅਕਾਥ ਖੋਤਿ,
ਅੰਤ ਕੋ ਨ ਸਾਥ ਮਨ ਜਾਂ ਸੋਂ ਭਹਿਕਾਯੋ ਹੈ।
ਕੂੜ ਹੈ ਰੇ ਕੂੜ, ਮਨ ਮੂੜ ! ਲਗ ਨਾਮ ਰੂੜ,
ਸਾਚੇ ਕੋ ਬਨਾਯੋ ਤਾਂਤੇ ਸਾਚੋ ਸੋ ਸੁਹਾਯੋ ਹੈ ॥੪੯॥

ਭਾਤ=ਪਿਤਾ । ਸੁਤ=ਪੁੱਤ੍ਰ। ਹਿਤੂ=ਹਿਤ ਵਾਲੇ, ਮਿੱਤ੍ਰ ।
ਸੋਦਰ=[ਸ+ਉਦਰ=] ਇਕ ਪੇਟ ਤੋਂ ਉਪਜਣ ਵਾਲੇ, ਭਿਰਾਉ ।
[ਸੰਸ:, ਸੋਦਰ, ਸ=ਸਮਾਨ+ਉਦਰ]
ਸਹੋਦਰੀ=ਇਕੋ ਪੇਟ ਤੋਂ ਜੋ ਹੋਵੇ, ਭੈਣ । [ਸੰਸ:, ਸਹ+ਉਦਰ+ਈ]
ਸੁ=ਨਾਲ। ਮੋਦ=ਖੁਸ਼ੀ, ਅਨੰਦ। ਮੈਂ=ਵਿਚ ।
ਕਿਸ਼ੋਦਰੀ=[ਕ੍ਰਿਸ਼+ਉਦਰ+ਈ=] ਪਤਲੇ ਲੱਕ ਵਾਲੀ, ਭਾਵ ਇਸਤ੍ਰੀ,
ਵਹੁਟੀ । ਮੱਤ=ਮਸਤ । ਮਤੰਗ=ਹਾਥੀ ।
ਜਵੀ*=ਚਾਲ । ਮੱਤ ਜੋ ਮਤੰਗ ਜਵੀ=ਮਸਤ ਚਾਲ ਵਾਲੇ ਹਾਥੀ ।
(ਅ) ਬਹੁਤ ਤ੍ਰਿੱਖੇ ਵੇਗ ਵਾਲਾ ਘੋੜਾ । [ਸੰਸ:, ਜਵਨ ।
ਹਿੰਦੀ, ਜਵੀ ।] (ਏ) ਜਵੀ=ਊਂਠ, ਭਾਵ ਸਾਂਡਨੀ।
ਤੁਰੰਗ=ਘੋੜੇ । ਬ੍ਰਿੰਦ=ਸਮੁਦਾਇ । ਬਹੁਤੇ । ਅਨੀ=ਫੌਜ ।
ਚਤੁਰੰਗਨੀ=ਚਾਰ ਪ੍ਰਕਾਰ ਦੀ ਫੌਜ–ਪੈਦਲ, ਸਵਾਰ, ਹਾਥੀ, ਰਥ ।
ਹੁਲਸਾਯੋ=ਹੁਲਾਸ ਵਿਚ ਆਯਾ ਹੈ, ਖੁਸ਼ ਹੋ ਰਿਹਾ ਹੈ ।
ਆਧਿ=ਮਾਯਾ, ਦੌਲਤ । [ਪ੍ਰਾਕ੍ਰਿਤ, ਅਤ੍ਥ । ਸੰਸ:, ਅਰ੍ਥ]
ਅਕਾਥ=ਅਕਾਰਥ, ਐਵੇਂ । ਖੋਤਿ=ਗੁਆਉਂਦਾ ਹੈ ।
ਭਹਿਕਾਯੋ=ਛਲਾਇਆ ਹੈ । ਭਹਿਕਾਣਾ=ਕਿਸੇ ਦੇ ਪੋਖੇ ਵਿਚ ਆਕੇ
ਅਪਣਾ ਕੁਛ ਗੁਆਉਣਾ, ਬ੍ਰਿਥਾ ਗੁਆ ਬੈਠਣਾ, ਨਸ਼ਟ ਕਰਨਾ ।
ਰੂੜ=ਸੁੰਦਰ ।

ਅਰਥ—ਪਿਤਾ, ਪੁੱਤ੍ਰ, ਮਾਤਾ, ਮਿੱਤ੍ਰ, ਭਰਾ, ਭੈਣ, ਵਹੁਟੀ ਵਿਚ (ਕਿਵੇਂ) ਆਨੰਦ ਨਾਲ ਗੂੜ੍ਹਾ ਲਪਟ ਰਿਹਾ ਹੈ।

ਮਸਤ ਚਾਲ ਵਾਲੇ (ਹਨ) ਜੋ ਹਾਥੀ (ਅਤੇ) ਤ੍ਰਿੱਖੇ ਘੋੜਿਆਂ ਦੇ ਸਮੁਦਾਇ (ਤੇ) ਚਤੁਰੰਗਨੀ ਫੌਜ (ਇਨ੍ਹਾਂ) ਨਾਲ ਦਿਲ ਹੁਲਾਸ ਵਿਚ ਆ

*ਡਿੰਗਲ ਭਾਖਾ ਵਿਚ ਬੀ–ਜਵਨ–ਨਾਮ 'ਵੇਗ ਵਾਲੇ ਘੋੜੇ' ਦਾ ਦਿੱਤਾ ਹੈ । ਜੇ 'ਜਵੀ' ਦਾ ਅਰਥ 'ਘੋੜਾ' ਲਾਉਣਾ ਹੋਵੇ, ਤਾਂ ਜਾਪਦਾ ਹੈ ਕਿ 'ਚੰਚਲ ਤੁਰੰਗ' ਤਾਂ ਤ੍ਰਿੱਖੇ ਘੋੜੇ ਦਾ ਨਾਮ ਹੈ, ਤੇ 'ਜਵੀ' ਘੋੜ ਦੌੜ ਵਿਚ ਲੱਗਣ ਵਾਲੇ ਘੋੜੇ ਦਾ ਨਾਮ ਹੈ ।

ਰਿਹਾ ਹੈ।

ਮਾਯਾ ਨੂੰ ਸਦਾ (ਆਪਣੇ) ਹੱਥ (ਵਿੱਚ ਰੱਖਣਾ) ਚਾਹੁੰਦਾ ਹੈ, (ਇਸਤਰ੍ਹਾਂ) ਜਨਮ ਅਕਾਰਥ ਗੁਆ ਰਿਹਾ ਹੈ, (ਪਰ) ਅੰਤ ਨੂੰ ਨਾਲ ਨਹੀਂ (ਜਾਣਾ ਇਸ ਮਾਯਾ ਨੇ ਕਿ) ਜਿਸ ਨਾਲ ਮਨ ਨੂੰ ਛਲਾਇਆ ਹੈ।

ਹੇ ਮੂਰਖ ਮਨ! (ਇਹ ਸਭ) ਝੂਠ ਹੈ, ਝੂਠ ਹੈ (ਇਹ), ਇਸ ਕਰਕੇ ਸਤਜ ਹੋਕੇ (ਭਾਸਦਾ ਹੈ ਯਾ) ਧੋਖਾ ਦੇਂਦਾ ਹੈ (ਕਿ ਇਸ ਨੂੰ) ਸੱਚੇ (ਵਾਹਿਗੁਰੂ) ਨੇ ਬਨਾਯਾ ਹੈ (ਸੋ ਤੂੰ ਉਸ ਸੱਚੇ ਦੇ) ਸੁਹਣੇ ਨਾਮ ਨੂੰ ਲੱਗ।

ਭਾਵ—ਇਸ ਜਗਤ ਦੇ ਸਬੰਧੀਆਂ, ਪਦਾਰਥਾਂ ਤੇ ਮਾਯਾ ਦੇ ਸਾਮਾਨਾਂ ਨੂੰ ਗਿਣਕੇ ਦੱਸਦੇ ਹਨ ਕਿ ਇਨ੍ਹਾਂ ਵਿਚੋਂ ਕਿਸੇ ਨੇ ਨਾਲ ਨਹੀਂ ਜਾਣਾ, ਇਸ ਕਰਕੇ ਸਭ ਕੂੜ ਪਸਾਰਾ ਹੈ, ਤੱਤੇ ਕੂੜ ਨੂੰ ਛੱਡ। ਪ੍ਰਸ਼ਨ ਉਪਜਦਾ ਹੈ; ਕਿ ਲਗਦਾ ਤਾਂ ਸੱਚ ਹੈ। ਉੱਤਰ ਦੇਂਦੇ ਹਨ ਕਿ ਇਸਦਾ ਰਚਨਹਾਰ ਸੱਚਾ ਹੈ, ਇਸ ਕਰਕੇ ਸੱਚਾ ਲਗਦਾ ਹੈ। ਤੇ ਹੇ ਮਨ! ਤੈਨੂੰ ਚਾਹੀਦਾ ਹੈ ਕਿ ਉਸ ਰਚਨਹਾਰ ਨੂੰ ਤੂੰ ਲਗੋਂ, ਤਾਂ ਤੂੰ ਉਸਦੀ ਸਮੀਪਤਾ ਵਿਚ ਉਸਦੇ ਗੁਣਾਂ ਨਾਲ ਭੂਸ਼ਿਤ ਹੋਵੇਂ ਤੇ ਸਾਰੇ ਸੁਖਾਂ ਦਾ ਭਾਈਵਾਲ ਬਣੇਂ। ਇਹੋ ਨਾਮ ਹੀ ਇਕ ਸੱਚਾ ਤੇ ਸੁੰਦਰ (ਨਾਲ ਨਿਭਣੇ ਵਾਲਾ) ਪਦਾਰਥ ਹੈ, ਤੱਤੇ ਇਸੇ ਨੂੰ ਲੱਗ।

ਕਬਿੱਤ—ਬਾਜੀਗਰ ਜੈਸੀ ਬਾਜੀ ਮਾਯਾ ਕੀ ਕਨਾਤ ਸਾਜੀ,
ਪਾਜੀ ਕੋ ਅਪਾਜੀ ਲਖਿ ਤਾਂਸੋ ਬਿਰਮਾਯੋ ਹੈਂ।
ਸੁਪਨੇ ਪਦਾਰਥ ਸੁਆਰਥ ਮੈਂ ਰਚਸੋ ਸੀਚੈ,
ਸੀਂਚਿ ਸੀਂਚਿ ਜਾਗੇ ਤੇ ਬਹੁਰਿ ਪਛੁਤਾਯੋ ਹ।
ਸੁਕਤਾ ਰਜਤ, ਮ੍ਰਿਗ ਤ੍ਰਿਸ਼ਨਾ ਮੈਂ ਨੀਰ ਜੈਸੇ,
ਰਜੁ ਮੈਂ ਸਰਪ ਆਦਿ ਅੰਤ ਹੂੰ ਨ ਪਾਯੋ ਹੈ।
ਕੂੜ ਹੈ ਰੇ ਕੂੜ, ਮਨ ਮੂੜ! ਲਗ ਨਾਮ ਰੂੜ,
ਸਾਚੇ ਕੋ ਬਨਾਯੋ ਤਾਂਤੇ ਸਾਚੋ ਸੋ ਸੁਹਾਯੋ ਹੈ॥ ੫੦॥

[ਬਾਜੀਗਰ=ਮਦਾਰੀ,ਨਜ਼ਰਬੰਦੀਦੇ ਯਾਹੋਰਤਮਾਸ਼ੇਕਰਨਵਾਲਾ।[ਫਾ:,ਬਾਜ਼ੀਗਰ]
ਬਾਜੀ=ਖੇਲ, ਤਮਾਸ਼ਾ। [ਫ਼ਾਰਸੀ, ਬਾਜ਼ੀ]
ਕਨਾਤ=ਮੋਟੇ ਕਪੜੇ ਦਾ ਪਰਦਾ। ਮਦਾਰੀ ਕਨਾਤ ਤਾਣਕੇ ਤਮਾਸ਼ਾ ਕਰਦਾ ਹੈ। ਜਿਵੇਂ ਉਸਦੀ ਕਨਾਤ ਤਿਵੇਂ ਇੱਥੇ ਮਾਯਾ ਦੀ ਕਨਾਤ। [ਤੁਰਕੀ,ਕ਼ਿਨਾਤ] (ਅ)ਅਥਵਾ—ਕੁਲੇਵੇ ਦੀ ਕਨਾਤ। ਭਾਵੇਹ ਕਿ ਜੋ ਕਨਾਤ ਬਾਜ਼ੀਗਰ ਦੀ ਦਿੱਸ ਰਹੀ ਹੈ ਉਹ ਬੀ ਨਜ਼ਰਬੰਦੀ ਦੀ ਹੈ।
ਸਾਜੀ=ਬਨਾਈ।
ਪਾਜੀ=ਮੁਲੰਮਾ। ਉਹ ਸ਼ੈ ਜੋ ਅਸਲ ਵਿਚ ਨਾ ਹੋਵੇ, ਪਰ ਬਨਾਉਟੀ ਹੋਵੇ,

ਭਾਵ ਝੂਠੀ।
ਅਪਾਜੀ=ਜੋ ਪਾਜੀ ਨਾ ਹੋਵੇ, ਬਨਾਵਟੀ ਨਾ ਹੋਵੇ; ਸੱਚੀ, ਅਸਲੀ।
ਬਿਰਮਾਯੋ=ਭਰਮਿਆ, ਭੁੱਲ ਰਿਹਾ।
ਸੁਪਨੇ ਪਦਾਰਥ=ਸੁਪਨੇ ਵਿਚ ਦੇ ਪਦਾਰਥ, ਜੋ ਵਾਸਤਵ ਵਿਚ ਤਾਂ ਹੁੰਦੇ ਹੀ ਨਹੀਂ ਜੋ ਕੱਠੇ ਹੋ ਸਕਣ; ਸੋ ਸੁਪਨੇ ਵਿਚ ਹੀ ਪਦਾਰਥ ਰਚਦਾ ਹੈ ਤੇ ਸੁਪਨੇ ਵਿਚ ਹੀ ਕੱਠੇ ਕਰਦਾ ਹੈ।
(ਅ) ਰਚਜੋ=ਰਚਕੇ, ਖਚਤ ਹੋਕੇ। ਤੁਕ ਦਾ ਅਰਥ ਫੇਰ ਐਉਂ ਲਗੇਗਾ=ਸੁਆਰਥ ਵਿਚ ਲਗਾ ਹੋਇਆ ਸੁਪਨੇ ਦੇ ਪਦਾਰਥ ਕੱਠੇ ਕਰਦਾ ਹੈ, ਕੱਠੇ ਕਰ ਕਰ ਕੇ ਜਦ ਜਾਗਦਾ ਹੈ ਤਾਂ ਪਛੁਤਾਉਂਦਾ ਹੈ।
ਸੁਆਰਥ=ਅਪਣੇ ਅਰਥ ਲਈ। ਅਪਣੇ ਮਤਲਬ ਲਈ।
ਸੰਚੈ=ਕੱਠੇ ਕਰਦਾ ਹੈ। ਬਹੁਰਿ=ਮਗਰੋਂ, ਫਿਰ।
ਸੁਕਤਾ=ਸਿਪ। [ਸੰਸ:, ਸ਼ੁਕ੍ਤਿ:]
ਰਜਤ=ਚਾਂਦੀ [ਸੰਸ:, ਰਜਤ]
ਮ੍ਰਿਗ ਤ੍ਰਿਸ਼ਨਾ=ਹੁਨਾਲੇ ਵਿਚ ਰੇਤਥਲਿਆਂ ਯਾ ਰੜਿਆਂ ਪਰ ਕੜਕਦੀ ਪੈਂਦੀ ਧੁੱਪੇ ਜਲ ਦੇ ਭਲ ਨਜ਼ਰ ਪੈਣੇ, ਇਸ ਭੁਲੇਵੇ ਵਿਚ ਮ੍ਰਿਗ ਉਧਰ ਨੂੰ ਲਲਚਦੇ ਹਨ।
ਰੱਜੂ=ਰੱਸੀ। ਹਨੇਰੇ ਵੇਲੇ ਰੱਸੀ ਵਲ ਖਾਕੇ ਪਈ ਦਿੱਸੇ ਤਾਂ ਕਈ ਵੇਰੀ ਸੱਪ ਦਾ ਭਰਮ ਹੋ ਜਾਂਦਾ ਹੈ।
ਆਦਿ ਅੰਤ=ਮੁੱਢ ਤੇ ਮੁੱਕਣ। ਮੁਹਾਵਰਾ ਹੈ, ਭਾਵ–ਕਦੇ ਬੀ–।
(ਅ) ਅਰਥ ਐਉਂ ਬੀ ਲਗਦਾ ਹੈ, ਕਿ ਇਹਨਾਂ ਦਾ ਆਦਿ ਤਾਂ ਹੈ ਕਿ ਜਦੋਂ ਭਰਮ ਪੈਂਦਾ ਹੈ, ਪਰ ਅੰਤ ਨਹੀਂ ਕਿਉਂਕਿ ਵਿਚੋਂ ਨਿਕਲਦਾ ਕੁਝ ਨਹੀਂ।

ਅਰਥ—ਬਾਜੀਗਰ ਦੀ ਬਾਜੀ ਵਰਗੀ ਮਾਯਾ ਦੀ (ਮਾਨੋਂ) ਕਨਾਤ ਸਾਜੀ (ਗਈ ਹੈ, ਜਿਸ ਵਿਚ ਪ੍ਰਪੰਚ ਦੀ ਰਚਨਾ ਰਚੀ ਗਈ ਹੈ, ਪਰ ਹੇ ਮਨ! ਤੂੰ) ਇਸ ਬਨਾਵਟ ਨੂੰ ਅਸਲੀ ਲਖਕੇ ਉਸ ਵਿਚ ਭਰਮ ਗਿਆ ਹੈਂ।

(ਪਰ ਤੂੰ ਉਸ ਮਨੁੱਖ ਵਾਙੂ ਪਛੁਤਾਏਂਗਾ ਜੋ ਸੁਪਨੇ ਵਿਚ) ਸੁਪਨੇ ਦੇ ਪਦਾਰਥ ਸੁਆਰਥ ਲਈ ਰਚਕੇ ਇਕੱਠੇ ਕਰਦਾ ਹੈ, ਫਿਰ ਕੱਠੇ ਕਰ ਕਰਕੇ ਜਾਗਿਆਂ ਤੇ ਪਛੁਤਾਉਂਦਾ ਹੈ।

ਜਿਵੇਂ (ਕਿਸੇ ਨੇ) ਸਿੱਪੀ (ਵਿਚੋਂ) ਚਾਂਦੀ, ਮ੍ਰਿਗ-ਤ੍ਰਿਸ਼ਨਾ ਵਿਚੋਂ ਪਾਣੀ, ਰੱਸੀ ਵਿਚੋਂ ਸੱਪ ਕਦੇ ਬੀ ਨਹੀਂ ਲੱਭਿਆ ਹੈ।

(ਤਿਵੇਂ) ਹੇ ਮੂਰਖ ਮਨ! (ਇਹ ਸਭ) ਝੂਠ ਹੈ, ਝੂਠ ਹੈ, (ਇਹ) ਇਸ

ਕਰਕੇ ਸੱਤਜ ਹੋਕੇ (ਭਾਸਦਾ ਹੈ ਯਾ) ਸ਼ੋਭਾ ਦੇਂਦਾ ਹੈ (ਕਿ ਇਸਨੂੰ) ਸੱਚੇ (ਵਾਹਿਗੁਰੂ) ਨੇ ਬਨਾਯਾ ਹੈ (ਸੋ ਤੂੰ ਉਸ ਸੱਚੇ ਦੇ) ਸੁਹਣੇ ਨਾਮ ਨੂੰ ਲੱਗ*।

ਦੋਹਰਾ–ਜਿਹ ਕਰੁਨਾ ਤੇ ਜਠਰ ਮਹਿੰ ਅਗਨਿ ਸਪਰਸ਼ ਨ ਹੋਇ।
ਜਨਮਤਿ ਹੀ ਪੁਨ ਜਗ ਰਚਸੋ ਰਿਦੈ ਬਿਸ਼ਾਰਸੋ ਸੋਇ॥ ੫੧॥

ਕਰੁਨਾ=ਮਿਹਰ, ਫ਼ਜ਼ਲ, ਕਿਰਪਾ [ਸੰਸ:, ਕਰੁਣਾ]। ਜਠਰ=ਪੇਟ।
ਸਪਰਸ਼=ਛੋਹ। ਮੁਰਾਦ ਹੈ ਕਿ ਮਾਤਾ ਦੇ ਪੇਟ ਵਿਚ ਜੋ ਨਿੱਘ ਯਾ ਗਰਮੀ ਹੈ, ਜਿਸ ਨਾਲ ਉਸਦੇ ਸਰੀਰ ਦੇ ਅੰਨ ਆਦਿ ਪਚਦੇ ਹਨ, ਉਹ ਗਰਮੀ ਤੇਰੇ ਤੇ ਅਸਰ ਬੁਰਾ ਨਹੀਂ ਕਰ ਸਕੀ। ਪੇਟ ਵਿਚ ਜਦ ਪਰਵੇਸ਼ ਹੁੰਦਾ ਹੈ ਤਾਂ ਖ਼ਸ਼ਖ਼ਸ਼ ਦੇ ਦਾਣੇ ਤੋਂ ਬੀ ਕਿਤੇ ਛੋਟਾ ਵਜੂਦ ਹੁੰਦਾ ਹੈ, ਜੋ ਵਧੀ ਹੋਈ ਗਰਮੀ ਯਾ ਓਥੇ ਮੌਜੂਦ ਰਸ ਦੀ ਖਟਾਈ ਦੇ ਵਧਣ ਮਾਤ੍ਰ ਨਾਲ ਮਰ ਸਕਦਾ ਹੈ, ਪਰ ਉਹ ਸੂਖਮ ਸ਼ੈ ਅੰਦਰ ਮਾਤਾ ਦੇ ਪੇਟ ਵਿਚ ਮਰੀ ਨਹੀਂ ਤਾਂ ਹੀ ਤੂੰ ਬਣਿਓਂ।
ਰਚਸੋ=ਤੂੰ ਰਚ ਗਿਆ, ਲੱਗ ਗਿਆ। ਰਿਦੈ=ਦਿਲ ਤੋਂ।
ਸੋਇ=ਉਸਨੂੰ।

ਅਰਥ–ਜਿਸਦੀ ਕ੍ਰਿਪਾ ਨਾਲ (ਮਾਤਾ ਦੇ) ਪੇਟ ਵਿਚ (ਪੇਟ ਦੀ) ਅਗਨੀ (ਤੈਨੂੰ) ਛੁਹ ਨਹੀਂ ਸਕੀ, (ਪਰ ਤੂੰ) ਜਨਮਦਿਆਂ ਹੀ ਫੇਰ ਜਗਤ ਵਿਚ ਰਚ ਗਿਓਂ (ਅਤੇ) ਹਿਰਦੇ ਤੋਂ ਉਸਨੂੰ ਵਿਸਾਰ ਦਿੱਤੋ ਈ।

ਚੌਪਈ–ਜਿਹ ਕਰੁਨਾ ਤੇ ਰੂਪਅਨੂਪਾ। ਤਿਹ ਤਜਿ ਪਰਸੋ ਅੰਧ ਜੋ ਕੂਪਾ।
ਜਿਸ ਕਰੁਨਾ ਸਭਿ ਦਏ ਪਦਾਰਥ।ਤਿਸਤਜਿ ਫਿਰਤ ਬਿਸ਼ੈਕੇਸ੍ਵਾਰਥ।੫੨।
ਮਨ ਮੂਰਖ ਅਜਹੂੰ ਨਹਿੰ ਜਾਨਤਿ। ਜਿਸ ਕਰੁਨਾ ਤੇ ਸਭਿ ਤੁਝ ਮਾਨਤਿ।
ਮਧੁਰ ਜਾਨ ਬਿਸ਼ਯਨਿ ਬਿਲਸਾਤੁ। ਸੋ ਹੋਵਹਿੰ ਕਟੁ ਬਡ ਦੁਖ ਦਾਤੁ॥੫੩॥

ਕਰੁਨਾ=ਕਿਰਪਾ। ਅਨੂਪਾ=ਅਨੁਪਮ, ਸੁੰਦਰ।
ਤਜਿ=ਛੱਡਕੇ।
ਅੰਧ ਜੋ ਕੂਪਾ=ਜੋ ਖੂਹ ਅੰਧ ਹੈ, ਭਾਵ ਹਨੇਰਾ ਖੂਹ, ਮੁਰਾਦ ਮਾਯਾ ਦੇ ਮੋਹ ਤੋਂ ਹੈ।
ਸ੍ਵਾਰਥ=ਮਤਲਬ, ਆਪਣਾ ਅਰਥ। ਮਾਨਤਿ=ਮਾਨ ਦੇਂਦੇ ਹਨ।

*ਇਸ ਤੁਕ ਦਾ ਐਉਂ ਬੀ ਅਰਥ ਲਗਦਾ ਹੈ–ਹੇ ਮੂਰਖ ਮਨ! ਇਹ ਝੂਠ ਹੈ ਝੂਠ ਹੈ, ਤੂੰ ਸੁਹਣੇ ਨਾਮ ਨੂੰ ਲਗ (ਕਿਉਂਕਿ ਤੂੰ) ਸੱਚੇ (ਵਾਹਿਗੁਰੂ) ਦਾ ਬਨਾਇਆ ਹੋਇਆ ਹੈਂ (ਸੋ ਤੂੰ) ਸੱਚੇ (ਵਾਹਿਗੁਰੂ) ਨਾਲ (ਲੱਗਕੇ ਹੀ) ਸੁਹਣਾ ਲਗੇਂਗਾ।

ਮਧੁਰ=ਮਿੱਠੇ। ਬਿਸ਼ਯਨਿ=ਵਿਸ਼ਿਆਂ ਵਿਚ, ਭੋਗਾਂ ਵਿੱਚ।
ਬਿਲਸਾਤੂ=ਕ੍ਰੀੜਾ ਕਰਦਾ ਹੈਂ, ਭੋਗਦਾ ਹੈਂ। [ਸੰਸ:, ਵਿਲਸਨ]
ਕਟੁ=ਕੌੜੇ। ਦੁਖ ਦਾਤੂ=ਦੁਖ ਦੇਣ ਵਾਲੇ, ਦੁਖਦਾਈ।

ਅਰਥ—(ਮਨ ਪ੍ਰਤਿ ਹੋਰ ਸੰਬੋਧ ਕਰਦੇ ਹਨ) ਜਿਸਦੀ ਕ੍ਰਿਪਾ ਨਾਲ (ਤੈਨੂੰ ਮਿਲਿਆ ਹੈ) ਸੁੰਦਰ ਰੂਪ, ਉਸਨੂੰ ਛੱਡਕੇ ਤੂੰ ਪਿਆ ਹੈਂ ਖੂਹ ਵਿਚ ਜੋ ਅੰਧ ਹੈ (ਭਾਵ ਅੰਨੇ ਖੂਹ ਵਿਚ)। ਜਿਸਦੀ ਕ੍ਰਿਪਾ ਨੇ (ਤੈਨੂੰ) ਸਾਰੇ ਪਦਾਰਥ ਦਿੱਤੇ ਹਨ ਉਸਨੂੰ ਛੱਡਕੇ ਤੂੰ ਵਿਸ਼ਿਆਂ ਦੇ ਸ੍ਵਾਰਥ ਮਗਰ ਫਿਰਦਾ ਹੈਂ!

(ਹੇ) ਮੂਰਖ ਮਨ! (ਤੂੰ) ਅਜੇ ਬੀ (ਉਸਨੂੰ) ਨਹੀਂ ਪਛਾਣਦਾ (ਕਿ) ਜਿਸਦੀ ਕਿਰਪਾ ਨਾਲ ਸਾਰੇ ਤੈਨੂੰ ਮਾਨ ਦੇਂਦੇ ਹਨ। (ਜਿਨ੍ਹਾਂ) ਵਿਸ਼ਿਆਂ ਨੂੰ (ਤੂੰ) ਮਿੱਠਾ ਜਾਣਕੇ ਭੋਗਦਾ ਹੈਂ, ਓਹ (ਅੰਤ ਨੂੰ ਬੜੇ) ਕੌੜੇ ਤੇ ਬੜੇ ਦੁਖਦਾਈ (ਸਾਬਤ) ਹੋਣਗੇ।

ਦੋਹਰਾ—**ਨਾਮਹਿ ਤੇ ਸਭਿ ਕੁਛ ਬਨਜੋ ਖੰਡ ਬ੍ਰਹਮੰਡ ਸਰੀਰ।**
ਸੋ ਕਿਉਂ ਨਾਮ ਬਿਸਾਰਿਓ ? ਨਿਤ ਸਮਾਰਿ ਮਤਿ ਧੀਰ ॥ ੫੪ ॥

ਖੰਡ=ਹਿੱਸਾ। ਮੁਰਾਦ ਹੈ, ਊਰਧਵ ਖੰਡ ਤੇ ਅਧੋਖੰਡ ਤੋਂ, ਜੋ ਬ੍ਰਹਮੰਡ ਦੇ ਦੋ ਹਿੱਸੇ ਮੰਨੇ ਗਏ ਹਨ। ਪਹਿਲੇ ਵਿਚ ਸ੍ਵਰਗ ਆਦਿ ਲੋਕ ਤੇ ਦੂਸਰੇ ਵਿਚ ਪ੍ਰਿਥ੍ਵੀ ਆਦਿ ਲੋਕ ਮੰਨੇ ਹਨ।
(ਅ) ਖੰਡ ਤੋਂ ਮੁਰਾਦ ਪ੍ਰਿਥਵੀ ਦੇ ਨੌਂ ਹਿੱਸਿਆਂ ਦੀ ਬੀ ਹੈ।
ਬ੍ਰਹਮੰਡ=ਬ੍ਰਹਮਾਂਡ, ਵਿਸ਼੍ਵ, ਸਾਰਾ ਜਗਤ। [ਸੰਸ:, ਬ੍ਰਹਮ+ਅੰਡ]
ਸਰੀਰ=ਮਾਨੁਖ ਦੀ ਦੇਹ। ਅਥਵਾ ਧਰਤੀ ਉਤੇ ਵਿਚਰਨ ਵਾਲੇ ਸਾਰੇ ਸਰੀਰ ਧਾਰੀ।
ਸਮਾਰਿ=ਸੰਭਾਰ—ਪੂਰਣਤਾਈ। (ਅ) ਸੰਭਾਲ=ਭਲੀ ਤਰ੍ਹਾਂ ਧਯਾਨ ਵਿਚ ਰਖ; ਸਿਮਰ। ਮਤਿ=ਸਮਝ, ਬੁੱਧੀ।
ਧੀਰ=[ਧੀ=ਬੁਧੀ+ਰ=ਧਾਰਨ ਵਾਲਾ=] ਬੁੱਧੀ ਮਾਨ। (ਅ) ਧੀਰ=ਧੀਰਜ ਵਾਲਾ। ਮਤਿ ਧੀਰ=ਬੁੱਧੀ ਕਰਕੇ ਧੀਰਜਵਾਨ।
(ਏ) ਸਮਝ ਅਰ ਬੁੱਧੀ ਵਾਲੇ। (ਸ) ਧੀਰ ਮਤਿ=ਇਸਥਿਤ ਬੁੱਧੀ ਵਾਲੇ। 'ਧੀਰ' ਵਿਸ਼ੇਖਣ ਹੋ ਗਿਆ 'ਮਤਿ' ਦਾ।

ਅਰਥ—ਬ੍ਰਹਿਮੰਡ ਤੇ ਖੰਡ (ਤੇ ਇਨ੍ਹਾਂ ਵਿਚ ਵੱਸਣ ਵਾਲੇ) ਸਰੀਰ, (ਗਲ ਕੀਹ) ਸਾਰਾ ਕੁਛ ਨਾਮ ਤੋਂ ਹੀ ਬਣਿਆ ਹੈ*, ਉਸ ਨਾਮ ਨੂੰ (ਤੂੰ) ਕਿਉਂ

*'ਨਾਮ ਕੇ ਧਾਰੇ ਆਗਾਸ ਪਾਤਾਲ ॥' ਆਦਿ, ਸੁਖਮਨੀ ਸਾਹਿਬ ਵਿਚ ਦੱਸਿਆ ਹੈ।

ਵਿਸਾਰਿਆ ਹੈ ? ਹੇ ਸਮਝ ਤੇ ਬੁੱਧੀ ਵਾਲੇ ! (ਉਸ ਨੂੰ) ਨਿੱਤ ਸੰਭਾਲ (ਤੇ ਯਾਦ ਕਰ)।

ਸ੍ਵੈਯਾ–ਨਾਗੁਨ ਤੇ ਪੁਨ ਸਾਗੁਨ ਤੇ ਗੁਰ ਕੇ ਮਤਿ ਮੈਂ ਵਡ ਨਾਮ ਪਛਾਨੋ।
ਸ਼੍ਰੀ ਮੁਖ ਨਾਨਕ ਗੋਬਿੰਦ ਸਿੰਘ 'ਵਡੋ ਸਭਿ ਤੇ' ਕਹਿ ਨਾਮ ਬਖਾਨੋ।
ਬੇਦ ਪੁਰਾਨ ਗਰੰਥ ਭਨੈਂ, ਕਵਿ ਕੋਵਿਦ ਜੋ ਸਭਿ ਹੀ ਮਨ ਮਾਨੋ।
ਰੇ ਮਨ ਮੂੜ ! ਸੁ ਨਾਮ ਪ੍ਰਤਾਪਹਿ ਜਾਨ ਅਜਾਨਭਯੋ ਕਿਮਜਾਨੋ॥੫॥

ਨਾਗੁਨ=ਜਿਸ ਵਿਚ ਰਜ, ਤਮ, ਸਤ, ਤ੍ਰੈ ਗੁਣ ਨਹੀਂ ਹਨ। ਨਿਰਗੁਣ। [ਨਾ=ਨਹੀਂ। ਗੁਨ=ਗੁਣ]
ਸਾਗੁਨ=ਜਿਸ ਵਿਚ ਰਜ, ਤਮ, ਸਤ, ਤ੍ਰੈਏ ਗੁਣ ਹੋਣ। [ਸਾ=ਸਹਿ, ਸਹਿਤ+ਗੁਨ=ਗੁਣ। ਸਾਗੁਣ=ਤ੍ਰੈ ਗੁਣਾਂ ਸਮੇਤ]।
ਪਛਾਨੋ=ਪਛਾਣਿਆਂ ਹੈ। ਇਸ਼ਾਰਾ ਖੋਜ (ਮੁਤਾਲਜਾ) ਵਲ ਹੈ ਕਿ ਗੁਰੂ ਦੇ ਮਤ ਨੂੰ ਖੋਜਿਆਂ।
ਬਖਾਨੋ=ਆਖਿਆ ਹੈ। ਵਰਣਨ ਕੀਤਾ ਹੈ।
ਬੇਦ=ਸਭ ਤੋਂ ਪੁਰਾਣੇ ਸਮੇਂ ਦੇ ਪੁਸਤਕ–ਵੇਦ।
ਪੁਰਾਨ=ਅੱਝਲੇ ਸਮੇਂ ਦੇ ਪੁਸਤਕ–ਪੁਰਾਣ।
ਗਰੰਥ=ਸਭ ਤੋਂ ਅੰਤਲੇ ਸਮੇਂ ਦੇ ਧਰਮ ਪੁਸਤਕ–ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ; ਗ੍ਰੰਥ ਪਦ ਤੋਂ ਇਹੋ ਮੁਰਾਦ ਹੈ। ਕਈ ਸਿਆਣੇ 'ਕਵੀਆਂ ਤੇ ਪੰਡਤਾਂ ਦੇ ਗ੍ਰੰਥ' ਐਉਂ ਬੀ ਅਰਥ ਲਾਉਂਦੇ ਹਨ, ਪਰ–ਭਨੈਂ–ਕ੍ਰਿਯਾ ਪਦ ਹੈ ਤੇ ਪਦ–ਕਵਿ, ਕੋਵਿਦ–ਉਸਤੋਂ ਪਿੱਛੇ ਪਏ ਹਨ।
ਭਨੈ=ਕਹਿੰਦੇ ਹਨ*।
ਕਵਿ=ਕਵਿਤਾ ਕਰਨ ਵਾਲੇ। ਮੁਰਾਦ ਉਨ੍ਹਾਂ ਕਵੀਆਂ ਤੋਂ ਹੈ ਜੋ ਅਗੰਮ ਵਿਚ ਅਨੰਤ ਦੀ ਛੁਹ ਲੈਕੇ ਕਵਿਤਾ ਕਰਦੇ ਹਨ।
ਕੋਵਿਦ=ਪੰਡਤ, ਗਯਾਨੀ। ਜੋ ਵਿਦਯਾ ਪਾਕੇ ਸਿਆਣੇ ਤੇ ਸਿਖਯਾਦਾਤੇ ਬਣੇ ਹਨ। [ਕੋ=ਜੋ ਉਚਾਰੇ ਯਾ ਸਿਖਾਵੇ+ਵਿਦ=ਗਿਆਨ]
ਮਾਨੋ=ਮੰਨਿਆ ਹੈ। ਮਨਮਾਨੋ=ਮੰਨਿਆ ਤੇ ਮਾਨ ਦਿੱਤਾ ਹੈ। (ਅ) ਮਨ ਵਿਚ ਮੰਨਿਆ ਹੈ।

*ਜੇ–ਭਨੈਂ–ਨੂੰ ਦੋਹਰੀ ਦੀਪਕ ਰੱਖੋ ਤਾਂ ਅਰਥ ਐਉਂ ਲੱਗੇਗਾ–ਵੇਦ, ਪੁਰਾਣ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਆਖਦੇ ਹਨ, ਤੇ ਸਾਰੇ ਹੀ ਕਵਿ ਕੋਵਿਦ ਆਖਦੇ ਹਨ, (ਇਹ ਗੱਲ) ਮਨ ਵਿਚ ਮੰਨ ਲਓ, ਪਰ ਇਸ ਅਰਥ ਵਿਚ ਲਾਵੰਨਤਾ ਨਹੀਂ।

ਜਾਨੋ=ਜਾਣਿਆ ਜਾਏ । (ਅ) ਜਾਣਨੋ । ਸਚਖੰਡ ਵਾਸੀ ਸ਼੍ਰੀ ਮਾਨ ਡਾਕਟਰ ਚਰਣ ਸਿੰਘ ਜੀ ਤੁਕ ਦਾ ਦੂਜਾ ਅਰਥ ਐਉਂ ਲਾਉਂਦੇ ਹੁੰਦੇ ਸਨ:—ਨਾਮ ਦਾ ਪ੍ਰਤਾਪ ਜਾਣਨੋਂ ਕਿਉਂ ਜਾਣਕੇ ਅਜਾਨ ਹੋਇਆ ਹੈਂ ?

ਅਰਥ—ਗੁਰੂ ਜੀ ਦੇ ਮਤ ਵਿਚ ਨਾਮ ਨੂੰ ਨਿਰਗੁਣ ਤੇ ਫੇਰ ਸਰਗੁਣ ਦੋਹਾਂ ਤੋਂ ਵੱਡਾ ਪਛਾਣਿਆ ਹੈ।

[ਦੂਸਰਾ ਅਰਥ—ਨਿਰਗੁਣ* (ਮਤ ਵਿਚ) ਅਤੇ ਫੇਰ ਸਰਗੁਣ† (ਮਤ ਵਿਚ) ਅਤੇ ਸਤਿਗੁਰੂ ਜੀ ਦੇ ਮਤ‡ ਵਿਚ ਨਾਮ ਨੂੰ ਹੀ ਵੱਡਾ ਪਛਾਣਿਆ ਹੈ।]

(ਸ਼੍ਰੀ ਗੁਰੂ) ਨਾਨਕ (ਦੇਵ ਜੀ ਅਤੇ ਸ਼੍ਰੀ ਗੁਰੂ) ਗੋਬਿੰਦ ਸਿੰਘ (ਜੀ ਨੇ ਅਪਣੇ) ਸ਼੍ਰੀ ਮੁਖ (ਤੋਂ) ਨਾਮ ਨੂੰ ਸਭ ਤੋਂ ਵੱਡਾ ਕਹਿਕੇ ਵਰਣਨ ਕੀਤਾ ਹੈ। ਵੇਦ, ਪੁਰਾਣ (ਤੇ ਸ਼੍ਰੀ ਗੁਰੂ) ਗ੍ਰੰਥ (ਸਾਹਿਬ ਜੀ ਇਹੋ ਗਲ) ਆਖਦੇ ਹਨ, ਕਵਿ ਤੇ ਪੰਡਤ ਜੋ ਹਨ, ਸਾਰਿਆਂ ਹੀ (ਇਸ ਸਿੱਧਾਂਤ ਨੂੰ) ਮੰਨਿਆ ਤੇ ਮਾਨ ਦਿੱਤਾ ਹੈ।

(ਫੇਰ) ਹੇ ਮੂਰਖ ਮਨ ! ਤੂੰ ਉਸ ਨਾਮ ਦੇ ਪ੍ਰਤਾਪ ਤੋਂ ਜਾਣਕੇ ਅਜਾਣ ਹੋ ਰਿਹਾ ਹੈਂ, (ਇਸਦਾ ਕਾਰਣ) ਕਿਵੇਂ ਜਾਣਿਆ ਜਾਏ।

ਸੂਚਨਾ—ਹੁਣ ਨਾਮ ਦੇ 'ਨਿਰਗੁਣ ਸਰਗੁਣ' ਤੋਂ ਵਡੇ ਹੋਣ ਦਾ ਕਾਰਣ ਦੱਸਦੇ ਹਨ:—

ਸ੍ਵੈਯਾ—**ਨਾਗੁਨ ਤੇ ਇਮ ਜਾਨ ਵਡੋ ਪਰਮਾਤਮ ਦੇਹਿਨ ਮੈਂ ਸਭਿ ਸੋਊ।**
ਚੇਤਨ ਕੇ ਅਵਿਲੰਬਤਿ ਹ੍ਵੈ ਨਰ ਨਾਰਿ ਬਿਰਾਜਤਿ ਜੰਗਮ ਜੋਊ।
ਹੋਵਤਿ ਹੀ ਤਿਹ ਕੇ ਘਟ ਮੈਂ ਨਰ ਜੀਵ ਦੁਖੀ ਭਵ ਮੈਂ ਸਭਿ ਕੋਊ।
ਨਾਮ ਜਪੈ ਜਬ ਹੀ ਸੁਖ ਸਾਗਰ ਚੇਤਨ ਚੀਤ ਉਦੋਤਿ ਸੁ ਹੋਊ। ਪ੬।

[ਨਾਗੁਨ=ਨਿਰਗੁਣ । ਅਵਿਲੰਬਤਿ=ਆਸਰੇ । [ਸੰਸ:, ਅਵਿਲੰਬਿਤ] ਹ੍ਵੈ=ਹੋਕੇ । ਬਿਰਾਜਤਿ=ਪ੍ਰਕਾਸ਼ਮਾਨ, ਸ਼ੋਭਿਤ । (ਅ)—ਜੜ੍ਹ—]

---

*ਨਿਰਗੁਣ ਦੇ ਮਤ ਤੋਂ ਇਸ਼ਾਰਾ ਵੇਦ ਵੱਲ ਜਾਪਦਾ ਹੈ, ਉਸ ਸਮੇਂ ਦੇ ਵਿਦ੍ਵਾਨ ਵੇਦ ਤੋਂ ਮੁਰਾਦ ਉਪਨਿਖਧ ਦੀ ਲੈਂਦੇ ਹੁੰਦੇ ਸਨ। ਉਪਨਿਖਧਾਂ ਵਿਚ ਵਿਸ਼ਾ ਨਿਰਗੁਣ ਦਾ ਹੀ ਅਕਸਰ ਕਰਕੇ ਹੈ।

†ਸਰਗੁਣ ਦੇ ਮਤ ਤੋਂ ਪੁਰਾਣਾਂ ਦੀ ਮੁਰਾਦ ਹੈ, ਜਿਨ੍ਹਾਂ ਵਿਚ ਵਿਸ਼ੇਸ਼ ਸਰਗੁਣ ਦਾ ਹੀ ਜ਼ਿਕਰ ਹੈ।

‡ਗੁਰ ਕੇ ਮਤ ਤੋਂ ਮੁਰਾਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿੱਧਾਂਤ ਤੋਂ ਹੈ। ਇਸੇ ਸ੍ਵੈਯੇ ਦੀ ਤੀਸਰੀ ਤੁਕ ਵਿਚ ਕਵਿ ਜੀ ਨੇ ਵੇਦ, ਪੁਰਾਣ, ਸ਼੍ਰੀ ਗੁਰੂ ਗ੍ਰੰਥ ਸਾਹਿਬ ਤੀਨੋ ਫੇਰ ਗਿਣੇ ਹਨ।

ਬੀ ਅਰਥ ਕਰਦੇ ਹਨ।
ਜੰਗਮ=ਉਹ ਜੋ ਟੁਰ ਫਿਰ ਸਕੇ। ਮੁਰਾਦ–ਜੀਵ ਧਾਰੀਆਂ–ਤੋਂ ਹੈ।
ਭਵ=ਸੰਸਾਰ। ਸੁਖ ਸਾਗਰ=ਸੁਖ ਦਾ ਸਮੁੰਦਰ, ਭਾਵ ਸੁਖ ਦਾਤਾ।
ਉਦੋਤਿ=ਚੜ੍ਹਨਾ, ਉਦੇ ਹੋਣਾ, ਪ੍ਰਗਟਣਾ। ਇਸ ਤੁਕ ਵਿਚ ਚੇਤਨ ਨੂੰ–ਸੁਖ ਸਾਗਰ–ਇਸ ਭਾਵ ਲਈ ਕਿਹਾ ਹੈ ਕਿ ਉਸਦੇ ਪ੍ਰਗਟ ਹੋਣ ਨਾਲ ਜੀਵ ਸੁਖੀ ਹੋ ਜਾਂਦਾ ਹੈ। ਸੁ=ਚੰਗੀਤਰ੍ਹਾਂ।

ਅਰਥ–ਨਿਰਗੁਣ ਤੋਂ (ਨਾਮ ਨੂੰ) ਐਉਂ ਵਡਾ ਜਾਣੋ:–ਕਿ (ਭਾਵੇਂ) ਉਹੋ (ਇੱਕੋ ਸਦਾ ਸੁਖਦਾਈ) ਪਰਮਾਤਮਾਂ ਸਾਰੀਆਂ ਦੇਹਾਂ ਵਿਚ (ਵਸ ਰਿਹਾ) ਹੈ–
(ਜਿਤਨੇ(ਬੀ) ਜੀਵਧਾਰੀ (ਹਨ, ਕੀ) ਨਰ, (ਕੀ) ਨਾਰੀ (ਉਸੇ) ਚੇਤਨ ਦੇ ਆਸਰੇ ਹੋਕੇ ਸ਼ਸ਼ੋਭਿਤ (ਹੋ ਰਹੇ ਹਨ)–
(ਫੇਰ) ਇਨ੍ਹਾਂ (ਸਾਰਿਆਂ) ਦੇ ਹਿਰਦਿਆਂ ਵਿਚ (ਨਿਰਗੁਣ ਚੇਤਨ ਦੇ) ਹੁੰਦਿਆਂ ਸੰਦਿਆਂ ਮਾਨੁਖ ਤੇ ਜੀਵ ਸੰਸਾਰ ਵਿਚ ਸਭ ਕੋਈ ਦੁਖੀ ਹੈ,
(ਪਰ ਦੇਖੋ) ਜਦੋਂ (ਕੋਈ) ਨਾਮ ਜਪੇ (ਤਦੋਂ ਉਹੋ) ਚੇਤਨ ਚਿੱਤ (ਵਿਚ) ਪ੍ਰਗਟ (ਹੋਕੇ) ਚੰਗੀ ਤਰ੍ਹਾਂ ਸੁਖਦਾਤਾ ਹੋ ਜਾਂਦਾ ਹੈ।

ਭਾਵ–ਪ੍ਰਮਾਤਮਾ ਪਰੀ ਪੂਰਣ, ਘਟ ਘਟ ਵਿਚ ਵਿਆਪਕ ਹੈ, ਪਰ ਫੇਰ ਸਭ ਕੋਈ ਦੁਖੀ ਹੈ। ਅਚਰਜ ਹੈ ਕਿ ਉਹ ਸੁੱਖਾਂ ਦਾ ਸਾਗਰ ਹੈ, ਉਸਦੇ ਅੰਦਰ ਹੁੰਦਿਆਂ ਜਗਤ ਦੁਖੀ ਹੈ। ਪਰ ਜਦ ਨਾਮ ਜਪੇ ਤਾਂ ਉਹੋ ਚਤਨ ਅੰਦਰੋਂ ਪ੍ਰਗਟ ਹੋ ਜਾਂਦਾ ਹੈ,ਤੇ ਸੁਖਾਂ ਦਾ ਦਾਤਾ ਬਣ ਜਾਂਦਾ ਹੈ। ਇਸ ਵਿਚ ਇਸ਼ਾਰਾ ਇਹ ਹੈ ਕਿ ਪਹਿਲਾਂ ਉਹ ਸਮਾਨ ਸੱਤਾ ਕਰਕੇ ਹੁੰਦਾ ਹੈ, ਪ੍ਰਗਟ ਨਹੀਂ ਹੁੰਦਾ। ਨਾਮ ਨਾਲ ਉਹ ਪ੍ਰਗਟਦਾ ਹੈ। ਜਦ ਪ੍ਰਗਟਦਾ ਹੈ ਤਾਂ ਉਹਦੀ ਸੁਖ ਸਾਗਰਤਾ ਦਾਨ ਕਰਨ ਵਾਲੀ ਕਲਾ ਅਪਣਾ ਸੁਖਦਾਈ ਪ੍ਰਭਾਵ ਬਖਸ਼ਦੀ ਹੈ, ਜਿਸਤੋਂ ਜੀਵ ਸੁਖੀ ਹੁੰਦਾ ਹੈ। ਸੋ ਸੁਖ ਸਾਗਰ ਦੇ ਅੰਦਰ ਹੁੰਦਿਆਂ ਦੁਖੀ ਜੀਵ ਨੂੰ ਸੁਖੀ ਨਾਮ ਨੇ ਕੀਤਾ। ਤਾਂਤੇ ਨਾਮ ਨਿਰਗੁਣ ਤੋਂ ਵਡਾ ਹੋਇਆ, ਜੋ ਉਸਦੇ ਹੋਣ ਨੂੰ ਸਫਲਤਾ ਦੇਂਦਾ ਹੈ।

ਸ੍ਵੈਯਾ–ਸੰਗੁਨ ਤੇ ਵਧਿ ਜਾਨਤਿ ਹੈਂ ਇਵ ਜੋ ਰਸ ਜਾਪ ਮੈਂ ਲੀਨਵਿਸ਼ਾਲਾ।
ਪ੍ਰੇਮ ਸੋਂ ਨਾਮ ਵਸਜੋ ਜਬ ਹੀ ਤਬ ਗੋਚਰ ਹੋਤਿ ਸਰੂਪ ਕ੍ਰਿਪਾਲਾ।
ਯਾਂਹੀ ਤੇ–ਨਾਮ ਅਧੀਨ ਸਰੂਪ–ਲਖਜੋ ਭਗਤੰਨ ਭਲੀ ਮਤਿ ਸ਼ਾਲਾ।
ਧਾਰਿਰਿਦੇ ਤਜਿਬੋ ਨ ਕਰੈਂ ਨਿਸਬਾਸੁਰ ਜੀਹ ਮੈਂ ਜਜੋਂ ਗਲਮਾਲਾ॥੫੭॥

ਸੰਗੁਨ=ਸਰਗੁਣ। [ਸੰ=ਸੰਗ, ਨਾਲ। ਗੁਨ=ਗੁਣ]।
ਵਿਸ਼ਾਲਾ=ਬਹੁਤ। [ਸੰਸ:,ਵਿਸ਼ਾਲ]।

ਗੋਚਰ ਹੋਤਿ=ਇੰਦ੍ਰਿਆਂ ਦੇ ਅਨੁਭਵ ਵਿਚ ਆ ਜਾਂਦਾ ਹੈ।
ਗੋਚਰ ਹੋਣਾ=ਪ੍ਰਗਟਣਾ, ਸਾਖਯਾਤ ਹੋਣਾ।
ਸਰੂਪ ਕ੍ਰਿਪਾਲਾ*=ਕ੍ਰਿਪਾਲੂ ਸਰੂਪ।
ਸ੍ਵਰੂਪ=ਅਪਣਾ ਆਪ, ਵਜੂਦ। ਕ੍ਰਿਪਾਲਾ=ਜੋ ਕ੍ਰਿਪਾਲੂ ਹੈ। ਭਾਵ ਉਸ ਕ੍ਰਿਪਾਲੂ ਦਾ ਵਜੂਦ ਕਿ ਜਿਸ ਦਾ ਨਾਮ ਜਪ ਰਹੇ ਹਾਂ। ਨਾਮੀ ਦਾ ਸਰੂਪ।
ਭਲੀ ਮਤਿ ਸ਼ਾਲਾ=ਭਲੀ=ਚੰਗੀ, ਮਤਿ=ਬੁੱਧੀ, ਸ਼ਾਲਾ=ਘਰ } ਚੰਗੀ ਬੁੱਧੀ ਦਾ ਘਰ, ਸ਼ੁਭ੍ਰਸ਼ਟ ਬੁੱਧੀ ਵਾਲੇ।
(ਅ) ਸ਼ਾਲ–ਧਾਤੂ ਹੈ,–ਸ਼ਲਾਘਾ–ਅਰਥ ਵਿੱਚ।
ਭਲੀ ਮਤਿ ਸ਼ਾਲਾ=ਜਿਨ੍ਹਾਂ ਦੀ ਬੁੱਧੀ ਵਾਹਿਗੁਰੂ ਦੀ ਸ਼ਲਾਘਾ ਵਿਚ ਲਗੀ ਹੋਣ ਕਰਕੇ ਭਲੀ ਹੈ।
ਨਿਸ ਅਾਸੁਰ=ਦਿਨ ਰਾਤ।

ਅਰਥ–ਜੋ (ਕਰਨੀ ਵਾਲੇ ਮਹਾਂਪੁਰਖ) ਜਾਪ (ਸਿਮਰਣ ਦੇ ਰਸ ਵਿਚ) ਬਹੁਤ ਲੀਨ ਹੈਨ (ਨਾਮ ਨੂੰ) ਸਰਗੁਣ ਤੋਂ ਵਡਾ ਐਉਂ ਜਾਣਦੇ ਹਨ:–
(ਕਿ) ਜਦੋਂ ਹੀ ਨਾਮ ਪ੍ਰੇਮ ਨਾਲ (ਹਿਰਦੇ ਵਿਚ) ਵੱਸ ਗਿਆ ਤਦੋਂ ਹੀ ਪ੍ਰਤੱਖ ਹੋ ਜਾਂਦਾ ਹੈ ਕ੍ਰਿਪਾਲੂ ਸਰੂਪ (ਕਿ ਜਿਸ ਦਾ ਨਾਮ ਜਪ ਰਹੇ ਹਾਂ)। ਏਸੇ ਕਰਕੇ ਸ੍ਰੇਸ਼ਟ ਬੁੱਧੀ ਵਾਲੇ ਭਗਤਾਂ ਨੇ 'ਸਰੂਪ ਨੂੰ ਨਾਮ ਦੇ ਅਧੀਨ' ਲਖਿਆ ਹੈ।
(ਤੇ ਇਸੇ ਕਰਕੇ ਨਾਮ ਨੂੰ) ਹਿਰਦੇ (ਵਿਚ) ਧਾਰਨ ਕਰਕੇ (ਫੇਰ) ਛਡਦੇ ਨਹੀਂ, ਦਿਨ ਰਾਤ ਜੀਭ ਤੇ (ਸਿਮਰਣ ਜਾਰੀ ਰਖਦੇ ਹਨ) ਜਿਵੇਂ ਗਲ ਵਿਚ ਪਈ ਮਾਲਾ (ਅੱਠੇ ਪਹਿਰ ਗਲੇ ਵਿਚ ਰਹਿੰਦੀ ਹੈ)।

ਭਾਵ–ਰਚਨ, ਪਾਲਨ, ਸੰਘਾਰ, ਰੱਖਿਆ, ਉਧਾਰ, ਮੇਹਰ, ਬਖਸ਼ਿਸ਼ ਆਦਿ ਗੁਣ ਵਾਹਿਗੁਰੂ ਦੇ ਹੀ ਹਨ, ਇਨ੍ਹਾਂ ਗੁਣਾਂ ਸੰਜੁਕਤ ਉਸਦੇ ਸਰੂਪ ਨੂੰ ਸਰਗੁਣ ਸਰੂਪ ਕਹੀਦਾ ਹੈ। ਇਹ ਉਸੇ ਨਿਰਾਕਾਰ ਦਾ ਹੀ ਇਕ ਅਰੂਪ ਰੂਪ ਹੈ ਜੋ ਜਗਤ ਦਾ ਪ੍ਰਬੰਧ ਕਰਦਾ ਹੈ, ਉਹੀ ਸਾਕਾਰ ਪਰਮੇਸ਼ੁਰ ਹੈ। ਪਿਛਲੀ ਯੁਕਤੀ ਮੁਜਬ ਅਰੂਪ ਰੂਪ ਵਾਲਾ ਕ੍ਰਿਪਾਲੂ ਸਰੂਪ ਜੋ ਸਰਗੁਣ ਹੈ, ਸੋ ਉਹ ਆਪੇ ਕਿਸੇ ਅੱਗੇ ਅਪਣਾ ਸਰੂਪ ਪ੍ਰਗਟ ਨਹੀਂ ਕਰਦਾ।

---

*ਇਸ ਤੋਂ ਭਾਵ, ਵਾਹਿਗੁਰੂ ਦਾ ਸਰੂਪ, ਗੁਰੂ ਮੂਰਤੀ ਵਿੱਚ, ਯਾ ਗੁਰਮੁਖ ਮੂਰਤੀ ਵਿਚ ਬੀ ਲੈਂਦੇ ਹਨ। 'ਸੰਗੁਨ' ਤੇ 'ਸਰੂਪ ਕ੍ਰਿਪਾਲਾ' ਤੋਂ ਮੁਰਾਦ ਪਰਮੇਸ਼ੁਰ ਦੇ ਉਸ ਰੂਪ ਤੋਂ ਬੀ ਲੈਂਦੇ ਹਨ, ਜਿਸਨੂੰ ਕਈ ਮਤਾਂ ਵਾਲੇ ਆਪੋ ਆਪਣੇ ਖਯਾਲ ਮੁਜਬ ਈਸ਼ੁਰ, ਵਿਸ਼ਨੂ, ਆਦਿ ਸੰਕੇਤਕ ਨਾਮਾਂ ਨਾਲ ਬੀ ਜਣਾਉਂਦੇ ਹਨ।

ਪਰ ਕਵਿ ਜੀ ਦੱਸਦੇ ਹਨ ਕਿ ਮੈਂ ਹੁਣ ਯੁਕਤੀ ਤੋਂ ਉਪਰ ਕਰਨੀ ਵਾਲੇ ਮਹਾਂ ਪੁਰਖਾਂ ਦੀ ਦੱਸੀ ਗਲ ਦਸਦਾ ਹਾਂ, ਓਹ ਮਹਾਂ ਪੁਰਖ ਕਿ ਜੋ ਸਿਮਰਣ ਦੇ ਰਸ ਵਿਚ ਬਹੁਤ ਲੀਨ ਰਹਿਣ ਵਾਲੇ ਹਨ, ਓਹ ਦਸਦੇ ਹਨ ਕਿ ਨਾਮ ਜਪਦਿਆਂ ਜਦੋਂ ਨਾਮ ਹਿਰਦੇ ਵਿਚ ਉਤਰ ਗਿਆ ਅਰ ਜਪਣ ਵਾਲਾ ਪ੍ਰੇਮ ਦੇ ਰੰਗ ਵਿਚ ਰੰਗਿਆ ਗਿਆ ਤਦੋਂ ਹੀ ਨਾਮੀ ਦਾ ਕ੍ਰਿਪਾਲੂ ਸਰੂਪ ਪ੍ਰਗਟ ਹੋ ਜਾਂਦਾ ਹੈ । ਸਰਗੁਣ ਨਿਰਗੁਣ ਦੀ ਹੀ 'ਸਰੂਪ' ਧਾਰੀ ਹਸਤੀ ਮੰਨੀ ਗਈ ਹੈ, ਪਰੰਤੂ ਉਹ ਪ੍ਰਤੱਖ ਨਹੀਂ ਹੁੰਦੀ, ਭਾਵੇਂ ਹੈ ਉਹ ਸਾਰੇ ਮੌਜੂਦ, ਪਰ ਜਦੋਂ ਹੀ ਕਿ ਨਾਮ ਜਪਕੇ ਉਸਦੀ ਆਰਾਧਨਾ ਕਰੋ, ਤਾਂ ਉਹ ਸਾਖਜਾਤਕਾਰ ਹੋ ਜਾਂਦੀ ਹੈ । ਨਾਮ ਉਸ ਦਾ ਸਾਖਜਾਤਕਾਰ ਕਰਾਉਣ ਕਰਕੇ ਉਸਦੇ ਸਰੂਪ ਦੇ ਕ੍ਰਿਪਾਲੂ ਸੁਭਾਵ ਨੂੰ ਸਫਲ ਕਰਦਾ ਹੈ ਜੋ ਭਗਤਾਂ ਦੀ ਮਨੋਂ ਕਾਮਨਾ ਪੂਰੀ ਕਰਦਾ ਹੈ, ਭਾਵ ਦਰਸ਼ਨ ਦੇਂਦਾ ਹੈ । ਸਰਗੁਣ ਨਾਮ ਦੀ ਵਿਸ਼ੇਸ਼ ਵਿਚਾਰ ਲਈ ਦੇਖੋ ਅੰਕ ੬੫ ਇਸੇ ਅਧਯਾਯ ਦਾ।

ਚੌਪਈ–ਨਿਜ ਤੇ ਅਧਿਕ ਹੇਤੁ ਸ਼੍ਰੀਰਾਮੂ। ਜਗਹਿ ਲਖਾਯੋ ਲਿਖ ਕਰਿਨਾਮੂ।
ਸਰੁਵਰ ਪਰ ਗਿਰਿਵਰ ਧਰਿ ਭਾਰੇ। ਤਰੁਵਰ ਕੇ ਪਾਤਨਿ ਸਮ ਤਾਰੇ। ੫੯।

ਨਿਜ ਤੇ=ਅਪਣੇ ਆਪ ਤੋਂ। ਅਧਿਕ=ਵੱਧ।
ਹੇਤੁ=ਇਸੇ ਕਰਕੇ, ਇਸੇ ਹੇਤੂ ਕਰਕੇ, ਇਸੇ ਲਈ।
ਸਰੁਵਰ=ਛੰਭ, ਵੱਡਾ ਤਲਾਉ । ਏਥੇ ਮਤਲਬ ਸਮੁੰਦਰ ਤੋਂ ਹੈ । ਯਾ ਪਾਣੀ ਦੇ ਓਹ ਵਡੇ ਵਡੇ ਭਲ, ਜੋ ਸਮੁੰਦਰ ਵਿਚ ਖੜੇ ਚਿਟਾਨਾਂ ਦੇ ਵਿਚਾਲੇ ਹਨ। [ਸੰਸ:, ਸਰੋਵਰ]
ਗਿਰਿਵਰ=ਪਹਾੜ, ਚਿਟਾਨ। [ਸੰਸ:, ਗਿਰਿ+ਵਰ]
ਤਰੁਵਰ=ਬਿੱਛ। [ਸੰਸ:, ਤਰੁ+ਵਰ]
ਪਾਤਨਿ=ਪੱਤੇ। ਤਾਰੇ=ਤਾਰ ਦਿੱਤੇ।

ਅਰਥ–ਇਸੇ ਲਈ ਸ਼੍ਰੀ ਰਾਮ ਨੇ ਜਗਤ ਨੂੰ ਦੱਸਿਆ ਹੈ (ਕਿ ਨਾਮ ਮੇਰੇ) ਅਪਣੇ ਆਪ ਤੋਂ ਵਡਾ ਹੈ (ਐਉਂ ਕਿ) ਭਾਰੇ ਚਿਟਾਨਾਂ (ਉਤੇ ਸਾਈਂ ਦਾ) ਨਾਮ ਲਿਖਕੇ ਸਮੁੰਦਰ ਉਤੇ ਧਰਕੇ (ਉਨ੍ਹਾਂ ਨੂੰ) ਬਿੱਛ ਦੇ ਪੱਤਿਆਂ ਵਾਂਙੂ ਤਾਰਿਆ ।

ਭਾਵ–ਕਵਿ ਜੀ ਰਾਮਚੰਦ੍ ਜੀ ਸੰਬੰਧੀ ਉਸ ਪ੍ਰਸਿੱਧ ਘਟਨਾਂ ਵਲ ਇਸ਼ਾਰਾ ਕਰਦੇ ਹਨ, ਕਿ ਰਾਮੇਸ਼ੁਰ ਦੇ ਪਾਸ ਲੰਕਾ ਤੱਕ ਆਪ ਨੇ ਪੁਲ ਬਣਾ ਲਿਆ ਸੀ। ਜਾਪਦਾ ਹੈ ਕਿ ਇੱਥੇ ਕੁਦਰਤੀ ਚਿਟਾਨਾਂ ਦੀ ਇਕ ਲੜੀ ਹੈ, ਇਸ ਦੀਆਂ ਵਿੱਥਾਂ ਉੱਪਰ ਪੁਲ ਦਾ ਸਾਮਾਨ ਕਰਕੇ ਸਾਰਾ ਰਸਤਾ ਖੁਸ਼ਕੀ ਦਾ ਬਣਾ ਲਿਆ ਗਿਆ ਸੀ, ਹੁਣ ਉਥੇ ਪੁਲ ਨਹੀਂ ਹੈ ਪਰ ਚਿਟਾਨਾਂ ਦੀ ਲੜੀ ਖੜੀ ਹੈ ਇਸ ਨੂੰ ਉਸੇ ਪੁਲ ਦਾ ਬਕ਼ੀਆ ਦੱਸਦੇ ਹਨ*।

*ਮੁਸਲਮਾਨ ਇਸ ਨੂੰ ਬਾਬੇ ਆਦਮ ਦਾ ਪੁਲ ਦੱਸਦੇ ਹਨ।

ਕਥਾ ਇਹ ਹੈ ਕਿ ਪੱਥਰਾਂ ਪਰ ਨਾਮ ਲਿਖਕੇ ਸਮੁੰਦਰ ਵਿਚ ਛੱਡ ਦੇਂਦੇ ਸਨ ਤੇ ਓਹ ਤਰਦੇ ਹੋਏ ਟਿਕਾਣੇ ਜਾ ਟਿਕਦੇ ਸਨ। ਇਹ ਕਥਾ ਲੋਕ ਪ੍ਰਸਿੱਧ ਹੈ, ਕੇਵਲ ਦ੍ਰਿਸ਼ਟਾਂਤ ਲਈ ਵਰਤੀ ਗਈ ਹੈ। ਮੁਰਾਦ ਕੇਵਲ ਪੁਲ ਦੇ ਮਹਾਨ ਕਾਰਜ ਦੇ ਸਿਰੇ ਚੜ੍ਹਨ ਦੀ 'ਨਾਮ ਦੇ ਪ੍ਰਤਾਪ ਕਰਕੇ ਹੋਈ' ਦੱਸਣ ਤੋਂ ਹੈ।

ਪੁਨ ਸ੍ਰੀ ਗੁਰ ਅਰਜਨ ਗਤਿਦਾਈ। ਨਿਜ ਤੇ ਮਹਿਮਾ ਅਧਿਕ ਲਖਾਈ।
ਸ੍ਰੀ ਸੁ ਗ੍ਰੰਥ ਮਹਿੰ* ਲਿਖਿਜਸੁ ਨਾਮੂ। ਤਿਹ ਤੇ ਅਧੋ ਭਏ ਸੁਖਧਾਮੂ॥ ੫੯॥

ਗਤਿਦਾਈ=ਮੁਕਤੀ ਦਾਤਾ। ਲਖਾਈ=ਜ਼ਾਹਰ ਕੀਤੀ, ਜਣਾਈ।
ਅਧੋ ਭਏ=ਨੀਵੇਂ ਹੋਏ। ਭਾਵ—ਅਦਬ ਕੀਤਾ।
ਸੁਖ ਧਾਮੂ=[ਸੁਖ+ਧਾਮ=] ਸੁਖ ਦਾ ਘਰ, ਸੁਖਦਾਤੇ।

ਅਰਥ—ਫੇਰ ਸ਼੍ਰੀ ਗੁਰੂ ਅਰਜਨ (ਦੇਵ ਜੀ ਨੇ, ਜੋ) ਮੁਕਤੀ ਦਾਤਾ ਹਨ, (ਨਾਮ ਦੀ) ਮਹਿਮਾ ਅਪਣੇ ਆਪ ਤੋਂ ਵੱਧ ਲਖਾਈ, (ਐਉਂ ਕਿ) ਸ਼੍ਰੀ ਸ਼ੁਧ੍ਰ ਗ੍ਰੰਥ ਵਿਚ ਨਾਮ ਦਾ ਜਸ ਲਿਖਕੇ, (ਆਪ ਜੋ) ਸੁੱਖਾਂ ਦਾ ਘਰ (ਹਨ), ਉਸ (ਸ਼੍ਰੀ ਗੁਰੂ ਗ੍ਰੰਥ ਜੀ) ਤੋਂ ਨੀਵੇਂ ਹੋਏ।

ਭਾਵ—ਇੱਥੇ ਕਵਿ ਜੀ ਉਸ ਘਟਨਾਂ ਵਲ ਇਸ਼ਾਰਾ ਕਰਦੇ ਹਨ ਜੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਬੱਝਣੋ ਪਰ ਹੋਈ ਸੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪਾਲਕੀ ਪਰ ਸਵਾਰ ਕਰਕੇ ਸ਼੍ਰੀ ਗੁਰੂ ਜੀ ਆਪ ਚੌਰ ਕਰਦੇ ਪਾਲਕੀ ਨੂੰ ਸ੍ਰੀ ਹਰਿਮੰਦਰ ਜੀ ਲੈ ਗਏ ਤੇ ਓਥੇ ਮੰਜੀ ਸਾਹਿਬ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਥਾਪਨ ਕੀਤਾ ਤੇ ਆਪ ਨੀਵੇਂ ਫਰਸ਼ ਉਤੇ ਬੈਠੇ ਅਥਵਾ ਚੌਰ ਕਰਦੇ ਖੜੇ ਰਹੇ। ਫਿਰ 'ਸ੍ਰੀ ਸੁ ਗ੍ਰੰਥ' ਲਿਖਿਆ, 'ਸੁ'=(ਵਿਸ਼ੇਸ਼ਤਾ ਨਾਲ) ਦੱਸਦਾ ਹੈ ਕਿ ਮੁਰਾਦ ਕਿਸੇ ਹੋਰ ਪੁਸਤਕ ਤੋਂ ਨਹੀਂ ਪਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਹੈ, ਜਿਸਨੂੰ ਗੱਦੀ ਦਸਮੇ ਪਾਤਸ਼ਾਹ ਨੇ ਦਿੱਤੀ ਹੈ। ਫਿਰ ਕਵਿ ਜੀ ਦੱਸਦੇ ਹਨ ਕਿ 'ਸ੍ਰੀ ਸੁ ਗ੍ਰੰਥ' ਵਿਚ ਨਾਮ ਹੋਣ ਕਰਕੇ ਭਾਵੇਂ ਤਿਆਰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਆਪ ਕੀਤੇ ਸਨ, ਤੇ ਆਪ ਗੁਰੂ ਗਾਦੀ ਤੇ ਸਨ, ਪਰ ਉਨ੍ਹਾਂ ਦਾ ਸਨਮਾਨ ਸ਼੍ਰੀ ਗੁਰੂ ਜੀ ਨੇ ਆਪਣੇ ਤੋਂ ਵੱਧ ਕੀਤਾ ਸੀ।

ਦੋਹਰਾ—ਆਪ ਅਛਤ ਸਮਰੱਥ ਪ੍ਰਭੁ ਦਈ ਬਡ੍ਹਾਈ ਨਾਮ।
ਅਪਰ ਤਰਕ ਕੋ ਕਰ ਸਕਹਿ? ਸਭਿ ਮਾਨਹਿੰ ਗੁਨਧਾਮ॥ ੬੦॥

ਅਛਤ=ਹੁੰਦਿਆਂ, ਮੌਜੂਦਗੀ ਵਿਚ, ਸਾਹਮਣੇ।
ਸਮਰੱਥ ਪ੍ਰਭੂ=ਸਮਰੱਥਾ ਵਾਲੇ ਪ੍ਰਭੂ ਨੇ, ਮੁਰਾਦ ਸ਼੍ਰੀ ਗੁਰੂ ਅਰਜਨ ਦੇਵ ਜੀ ਤੋਂ ਭੀ ਲੈਂਦੇ ਹਨ, ਪਰ ਅਸਲ ਵਿਚ ਇੱਥੇ ਮੁਰਾਦ

*ਪਾਠਾਂਤ੍ਰ—ਸ੍ਰੀ ਗ੍ਰੰਥ ਮਹਿੰ—,ਗੁਰੂ ਗ੍ਰੰਥ ਮਹਿੰ—ਬੀ ਹਨ।

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਹੈ।
ਅਪਰ=ਹੋਰ। ਤਰਕ=ਹੁੱਜਤ। ਕੋ=ਕੋਣ।
ਗੁਨਧਾਮ=ਗੁਣ+ਧਾਮ-ਗੁਣਾਂ ਦਾ ਘਰ, ਭਾਵ ਗੁਣੀ ਲੋਕ। ਵਿੱਦਵਾਨ ਤੇ ਕਰਨੀ ਵਾਲੇ।
ਗੁਣ ਧਾਮ ਨੂੰ ਨਾਮ ਦਾ ਵਿਸ਼ੇਸ਼ਣ ਬੀ ਲਾਉਂਦੇ ਹਨ ਕਿ ਸਾਰੇ ਲੋਕ ਨਾਮ ਨੂੰ ਗੁਣਾਂ ਦਾ ਘਰ ਮੰਨਦੇ ਹਨ।

ਅਰਥ-(ਜਦੋਂ) ਸਮਰੱਥ ਪ੍ਰਭੂ (ਜੀ ਨੇ) ਅਪਣੀ ਮੌਜੂਦਗੀ ਵਿਚ (ਆਪ) ਨਾਮ ਨੂੰ ਵਡਿਆਈ ਦਿੱਤੀ (ਤਦ) ਹੋਰ ਕੋਣ ਤਰਕ ਕਰ ਸਕਦਾ ਹੈ ? (ਤਦੇ ਹੀ) ਸਾਰੇ ਗੁਣੀ (ਇਸ ਅਸੂਲ ਨੂੰ) ਮੰਨਦੇ ਹਨ।

ਭਾਵ-ਪਿਛਲੇ ਅੰਕ ੫੬ ਤੋਂ ਜਾਪਦਾ ਹੈ ਕਿ ਇਹ ਦੋਹਾਂ (ਅੰਕ ੬੦) ਪਿਛਲੇ ਦੀ ਹੀ ਪੂਰਣਤਾ ਹੈ, ਅਰ 'ਪ੍ਰਭੂ' ਤੋਂ ਭਾਵ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਲੈਂਦੇ ਹਨ, ਪਰੰਤੂ ਦੀਰਘ ਵਿਚਾਰ ਕਰਨ ਨਾਲ ਇੱਥੇ ਮਤਲਬ-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੱਦੀ ਦੇਣ ਤੋਂ ਹੈ। ਜਿਵੇਂ ਸੱਦ ਵਿਚ ਆਖਿਆ ਹੈ:- 'ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ' ॥ ਤੇ ਫੇਰ ਦਾਸ ਭੱਟ ਨੇ ਕਿਹਾ ਹੈ:-'ਬਿਦ੍ਮਾਨ ਗੁਰਿ ਆਪਿ ਥਪ੍ਯੋ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ'। ਭਾਵ ਇਹ ਹੈ ਕਿ ਗੁਰੂ ਅਮਰਦੇਵ ਜੀ ਨੇ ਆਪ ਪਰਤੱਖ ਹੁੰਦਿਆਂ, ਵਿਦਜਮਾਨ (ਮੌਜੂਦ) ਹੁੰਦਿਆਂ ਗੁਰ ਗਾਦੀ ਪਰ ਗੁਰੂ ਰਾਮਦਾਸ ਜੀ ਨੂੰ ਥਾਪਿਆ। ਤਿਵੇਂ ਕਵਿ ਜੀ ਏਥੇ ਉਸੇ ਭਾਵ ਵਿਚ ਕਹਿੰਦੇ ਹਨ ਕਿ:-

ਸਮਰੱਥ ਪ੍ਰਭੂ-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ-ਨੇ ਆਪ ਅੱਛਤ-ਆਪਣੇ ਹੁੰਦਿਆਂ (ਭਾਵ ਵਿਦਜਮਾਨ ਹੁੰਦਿਆਂ) ਨਾਮ ਨੂੰ ਬਡਾਈ ਦਿੱਤੀ, ਭਾਵ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰ ਗਾਦੀ ਦਿੱਤੀ ਹੈ।

ਕਿਉਂਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਅਪਣੇ ਤੋਂ ਵੱਧ ਸਤਿਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੀਤਾ, ਇਹ ਪਿੱਛੇ ਕਹਿ ਦਿੱਤਾ ਹੈ। 'ਅਪਣੇ ਹੁੰਦਿਆਂ ਵਡਾਈ ਦੇਣਾ' ਫੇਰ ਕਹਿਣ ਦੀ ਲੋੜ ਦੱਸਦੀ ਹੈ ਕਿ ਇਹ ਇਸ਼ਾਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਜਾਈ ਦੀ ਵਡਜਾਈ ਮਿਲਨ ਵੱਲ ਹੈ, ਤੇ ਓਹ ਦਸਮੇਂ ਪਾਤਸ਼ਾਹ ਜੀ ਨੇ ਦਿੱਤੀ ਹੈ, ਤਾਂਤੇ 'ਸਮਰਥ ਪ੍ਰਭੂ' ਉਨ੍ਹਾਂ ਲਈ ਹੀ ਕਿਹਾ ਗਿਆ ਹੈ।

ਸੂਚਨਾ-ਸਫੇ ੬੬ ਤੋਂ ਪੰਦਰਵਾਂ ਮੰਗਲ ਟੁਰਿਆ ਹੈ, ਇਹ ਮੰਗਲ ਨਾਮ ਦਾ ਹੈ, ਇਸਦੇ ਆਪ ਨੇ ਦੋ ਹਿੱਸੇ ਕੀਤੇ ਹਨ। ਪਹਿਲੇ ਨਾਮ ਦੀ ਮਹਿਮਾ ਦੱਸੀ ਹੈ, ਜੋ ੬੦ ਅੰਕ ਦੇ ਛੰਦ ਤੱਕ ਟੁਰੀ ਆਈ ਹੈ। ਹੁਣ ਨਾਮਾਂ ਵਿਚੋਂ ਅਪਣੇ ਇਸ਼ਟਰੂਪੀ ਨਾਮ-ਵਾਹਿਗੁਰੂ-ਦੀ, ਜੋ ਗੁਰਮੰਤ੍ਰ ਹੈ, ਮਹਿਮਾ ਤੇ ਵਿਸ਼ੇਸ਼ਤਾ ਦੱਸਣ ਲੱਗੇ ਹਨ।

[‘ਵਾਹਿਗੁਰੂ’ ਨਾਮ ਦੀ ਵਿਸ਼ੇਸ਼ਤਾ]

ਦੋਹਰਾ–ਨਿਰਗੁਨ ਸਰਗੁਨ* ਨਾਮੁ ਜੋ ਵਾਹਿਗੁਰੂ ਤਿਨ ਮੇਰੁ।
ਸਭ ਤੇ ਊਚਾ ਜਾਨੀਏ ਲੇਤਿ ਨ ਕੀਜੈ ਦੇਰਿ ॥ ੬੧ ॥

ਮੇਰੁ=ਸੁਮੇਰੁ ਪਰਬਤ। (ਅ) ਮਾਲਾ ਦੇ ਸਿਰੇ ਦਾ ਮਣਕਾ, ਹਾਰ ਦਾ ਵਿਚਕਾਰਲਾ ਰਤਨ। ਜਿਵੇਂ ਮਣਕਿਆਂ ਵਿਚ ਮੇਰੂ ਵੱਡਾ ਹੈ ਤਿਵੇਂ ਨਾਂਵਾਂ ਵਿੱਚੋਂ–ਵਾਹਿਗੁਰੂ–ਨਾਮ ਸ਼ਿਰੋਮਣੀ ਹੈ।

ਅਰਥ–(ਪਰਮੇਸ਼ੁਰ ਜੀ ਦੇ) ਨਿਰਗੁਣ (ਸ੍ਵਰੂਪ ਅਤੇ) ਸਰਗੁਣ (ਸਰੂਪ ਦੇ) ਜੋ ਨਾਮ (ਹਨ) ਤਿਨ੍ਹਾਂ (ਸਾਰਿਆਂ ਦੇ ਸਿਰ) ‘ਵਾਹਿਗੁਰੂ’ (ਨਾਮ) ਮੇਰੂ (ਸਮਾਨ) ਸਭ ਤੋਂ ਉੱਚਾ ਜਾਣੀਏ (ਤੇ ਇਸਨੂੰ) ਲੈਂਦਿਆਂ (=ਜਪਦਿਆਂ) ਦੇਰ ਨਾ ਕਰੀਏ।

ਚੌਪਈ–ਨਿਰਗੁਨ ਨਾਮਨ ਤੇ ਵਧਿ ਐਸੇ। ਸੋ ਕਰਿ ਅਰਥ ਬਖਾਨੋਂ ਜੈਸੇ:–
‘ਵਾਹਿ’†ਨਾਮੁ ਅਚਰਜ ਕੋ ਹੋਈ। ਅਚਰਜ ਤੇ ਪਰਿ ਉਕਤਿ ਨ ਕੋਈ
॥ ੬੨ ॥
‘ਗੋ’ਤਮ ਨਾਮ‡ਅਗਜਾਨ ਅਨਿੱਤ। ‘ਰੋ’ ਪਰਕਾਸ਼§ਕਿਯੋ ਜਿਨ ਚਿੱਤੁ।
ਇਉਂ ਸ਼੍ਰੀ ਨਾਨਕ ਨਾਮ ਬਨਾਯੋ। ਸੁਨਿ ਸ਼ਰੁਤਿ ਸੰਤਨ¶ਚਿਤ ਸੁਖ ਪਾਯੋ
॥ ੬੩ ॥

---

*ਪਾਠਾਂਤ੍ਰ–ਨਿਰਗੁਣ ਸਰਗੁਣ–ਭੀ ਹੈ। †ਪਾਠਾਂਤ੍ਰ–ਵਾਹ–ਭੀ ਹੈ।

‡ਇਕ ਲਿਖਤੀ ਨੁਸਖੇ ਵਿਚ ਪਾਠ–ਨਾਮ–ਹੈ। ਛਾਪੇ ਦੇ ਸਾਰਿਆਂ ਤੇ ਲਿਖਤੀ ਕਈਆਂ ਵਿਚ ਪਾਠ–ਤਨ–ਹੈ। ਇਸ ਪਾਠ ਨਾਲ ਤੁਕ ਦਾ ਅਰਥ ਇਹ ਬਣੇਗਾ–ਗੋ (ਨਾਮ ਹੈ) ਅਨ੍ਹੇਰੇ ਦਾ (ਜੋ ਇਸ) ਤਨ (ਵਿਚ) ਅਗਜਾਨ (ਦੇ ਰੂਪ ਵਿਚ ਬੈਠਾ ਹੈ, ਪਰ ਇਹ ਅਗਜਾਨ ਹੈ) ਅਨਿੱਤ। ਅਨਿੱਤ ਇਸ ਕਰਕੇ ਕਿਹਾ ਹੈ ਕਿ ਜੇ ਅਗਜਾਨ ਨਿੱਤ ਹੋਵੇ ਤਾਂ ਫਿਰ ਉਹ ਪ੍ਰਕਾਸ਼ ਨਾਲ ਦੂਰ ਨਹੀਂ ਹੋ ਸਕਦਾ।

ਕਈ ਸੱਜਣ ਅਨਿੱਤ ਨੂੰ ਤਨ ਨਾਲ ਲਾ ਲੈਂਦੇ ਹਨ ਕਿ ਅਨਿੱਤ ਸਰੀਰ ਵਿਚ ਅਗਜਾਨ ਦਾ ਨਿਵਾਸ ਹੈ, ਇਸ ਪਰ ਸ਼ੰਕਾ ਹੋ ਜਾਂਦੀ ਹੈ ਕਿ ਅਗਜਾਨ ਦਾ ਨਿਵਾਸ ਜੇ ਤਨ ਵਿਚ ਹੈ ਤਾਂ ‘ਰੋ’ ਨੇ ਪ੍ਰਕਾਸ਼ ਤਨ ਵਿਚ ਨਹੀਂ ਪਰ ਮਨ ਵਿਚ ਕਰਨਾ ਹੈ, ਏਥੇ ਫੇਰ–ਤਨ–ਦਾ ਅਰਥ ‘ਲਿੰਗ ਸ਼ਰੀਰ’ ਕਰ ਲੈਣ ਨਾਲ ਸ਼ੰਕਾ ਦੂਰ ਹੋ ਜਾਂਦੀ ਹੈ। ਉਂਵ ਬੀ, ਮਨ ਤਨ ਦੇ ਵਿੱਚ ਹੀ ਹੈ।

ਇਕ ਹੋਰ ਸਮਝਣ ਦੀ ਵਿਉਂਤ ਇਸ ਤੁਕ ਦੀ ਇਹ ਹੈ:–‘ਗੋ’ (ਨਾਮ ਹੈ) ਅਨ੍ਹੇਰੇ ਦਾ (ਅਨ੍ਹੇਰਾ ਦੋ ਪ੍ਰਕਾਰ ਦਾ ਹੈ ਇਕ) ਸਰੀਰ ਦਾ (ਜੋ ਪ੍ਰਸਿੱਧ ਹੈ, ਦੂਸਰੇ ਮਨ ਦਾ ਜਿਸਨੂੰ) ਅਗਜਾਨ (ਕਹਿੰਦੇ ਹਨ, ਪਰ ਦੋਇ ਅਨ੍ਹੇਰੇ) ਅਨਿੱਤ ਹਨ।

§‘ਰੋ ਪਰਕਾਸ਼ ਕਿਯੋ’ ਦੀ ਥਾਂ ਪਾਠਾਂਤ੍ਰ ਹੈ ‘ਰੋ ਸੁ ਪ੍ਰਕਾਸ਼ ਕਿਯੋ’। ¶ਪਾਠਾਂਤ੍ਰ–ਸ਼ੋਭਨ–ਭੀ ਹੈ।

ਬਖਾਨੋਂ=ਵਰਣਨ ਕਰਦਾ ਹਾਂ। ਪਰਿ=ਪਰੇ।
ਉਕਤਿ=ਬਾਣੀ=ਕਥਨ। ਉਹ ਜੋ ਕੁਛ ਕਿਹਾ ਜਾ ਸਕੇ।
ਸੂਚਨਾ--'ਵਾਹ' ਨੂੰ ਪੰਚਮ ਸਤਿਗੁਰੂ ਜੀ ਨੇ ਪਾਰਬ੍ਰਹਮ ਦਾ ਲਖਾਯਕ ਕਿਹਾ ਹੈ:-'ਨਾਨਕ ਵਾਹੁ ਵਾਹੁ ਕਹੁ ਤਾਕਉ ਜਾਕਾ ਅੰਤੁ ਨ ਪਾਰੁ॥' (ਸਾਰੰਗ ਮ:੫
ਗੋ*=ਗੁ-ਅਨ੍ਹੇਰਾ। [ਸੰਸ:, ਗੁਹੁ=ਆਛਾਦਨ ਕਰਨਾ] ਗੁਰੂ-ਗੀਤਾ ਵਿਚ ਐਉਂ ਦਿੱਤਾ ਹੈ:-
ਗੁਕਾਰਾਸਤੁ ਅੰਧਕਾਰਾ ਸਜਾਤ ਰਕਾਰਸ ਤਨ ਨਿਰੋਧਕ:
ਅੰਧਕਾਰ ਵਿਨਾਸ਼ਤ੍ਵਾਤ ਗੁਰੂ ਇਤਜਵਧੀਯਤੇ।
ਅਰਥਾਤ-ਗੁ-ਦਾ ਅਰਥ ਹੈ ਅਨ੍ਹੇਰਾ, ਤੇ-ਰੁ-ਦਾ ਅਰਥ ਹੈ ਅੰਨ੍ਹੇਰੇ ਨੂੰ ਦੂਰ ਕਰਨ ਵਾਲਾ (ਪ੍ਰਕਾਸ਼), (ਤਾਂਤੇ) ਅਨ੍ਹੇਰੇ (ਅਗਜਾਨ) ਨੂੰ ਜੋ ਦੂਰ ਕਰੇ ਉਸਨੂੰ ਗੁਰੂ ਆਖੀਦਾ ਹੈ।
ਤਮ=ਅਨ੍ਹੇਰਾ।
ਅਗਜਾਨ=ਨਾ ਜਾਨਣ ਦੀ ਅਵਸਥਾ, ਮਨ ਬੁੱਧੀ ਦਾ ਅੰਧਕਾਰ।
ਅਨਿੱਤ=ਜੋ ਨਿੱਤ ਨਾ ਹੋਵੇ। ਕਦੇ ਹੋਵੇ ਕਦੇ ਦੂਰ ਹੋ ਸਕੇ।
ਰੋ*=ਰੁ, ਰੂ-ਚਾਨਣਾ। ਦੇਖੋ ਉੱਪਰਲਾ ਪਦ 'ਗੋ'।
ਚਿੱਤ=ਓਹ ਅੰਦਰਲਾ ਚੇਤੰਨ ਮੰਡਲ, ਜਿਸਤੋਂ ਬ੍ਰਿਤੀਆਂ ਉਠਦੀਆਂ ਹਨ। (ਅ) ਚੇਤਨਤਾ। (ਏ) ਕਈ ਗਿਆਨੀ ਏਥੇ ਚਿੱਤ ਦਾ ਅਰਥ ਚੇਤਨ=ਪਰਮਾਤਮਾ ਕਰਦੇ ਹਨ। ਸ਼ ਤਿ=ਕੰਨਾਂ ਨਾਲ।

ਅਰਥ-(ਵਾਹਿਗੁਰੂ ਨਾਮ) ਨਿਰਗੁਣ ਨਾਂਵਾਂ ਤੋਂ ਵੱਧ ਜਿਸਤਰ੍ਹਾਂ (ਹੈ) ਮੈਂ ਉਸ ਤਰ੍ਹਾਂ ਉਸਦੇ ਅਰਥ ਕਰਕੇ ਵਰਣਨ ਕਰਦਾ ਹਾਂ:-

'ਵਾਹਿ'-ਨਾਮ ਹੈ ਅਚਰਜ ਦਾ, ਅਚਰਜ ਤੋਂ ਪਰੇ ਕੋਈ ਬਾਣੀ ਨਹੀਂ ਹੈ।

'ਗੁ' ਨਾਮ ਹੈ ਹਨੇਰੇ (ਦਾ ਜੋ) ਅਗਜਾਨ (ਦੇ ਰੂਪ ਵਿਚ ਚਿੱਤਾਂ ਤੇ ਛਾ ਰਿਹਾ ਹੈ, ਪਰ ਉਹ ਹੈ) ਅਨਿੱਤ।

---

*ਗੋ, ਰੋ, ਨੂੰ ਜੋ ਹੇੜੇ ਲੱਗੇ ਹਨ ਏਹ ਕਿਸੇ ਅਰਥ ਲਈ ਨਹੀਂ ਹਨ, ਇਨ੍ਹਾਂ ਦਾ ਮਤਲਬ ਹੈ, ਗੁ, ਰੁ। ਜਿਵੇਂ ਅੱਖਰ ਉਚਾਰਣ ਵੇਲੇ ਕੋਈ ਤਾਂ 'ਗ' ਨੂੰ ਪੜ੍ਹਦਾ ਹੈ-ਗੱਗਾ, ਕੋਈ ਪੜ੍ਹਦਾ ਹੈ 'ਗਾ'। 'ਰ' ਨੂੰ ਪੜ੍ਹਦਾ ਹੈ ਰਰਾ, ਤੇ ਕੋਈ ਪੜ੍ਹਦਾ ਹੈ ਰਾ, ਸੰਸਕ੍ਰਿਤ ਵਿਚ ਬੀ, 'ਗ' ਤੇ 'ਰ' ਨੂੰ ਪੜ੍ਹ ਦੇਣਗੇ 'ਗਕਾਰ' ਤੇ 'ਰਕਾਰ'। ਇਸੇਤਰ੍ਹਾਂ 'ਗੁ' ਤੇ 'ਰੁ' ਯਾ 'ਰੂ' ਨੂੰ ਭਾਈ ਸਾਹਿਬ ਨੇ ਪੜ੍ਹਿਆ ਹੈ 'ਗੋ' ਤੇ 'ਰੋ'।

'ਰੂ' (ਨਾਮ ਹੈ ਉਸ ਪ੍ਰਕਾਸ਼ ਸ੍ਵਰੂਪ ਦਾ ਕਿ) ਜਿਸਨੇ (ਐਸੇ ਅਗਜਾਨ ਵਾਲੇ) ਚਿਤ ਨੂੰ ਪ੍ਰਕਾਸ਼ਿਤ ਕੀਤਾ ।

[ਦੂਸਰਾ ਅਰਥ–ਜਿਸਨੇ (ਜੜ੍ਹ ਦੇਹ ਨੂੰ) ਚੇਤਨਤਾ ਨਾਲ ਤੇ (ਤੇ ਮਨ ਨੂੰ ਗਜਾਨ ਨਾਲ) ਪ੍ਰਕਾਸ਼ ਕੀਤਾ ਹੈ]।

ਐਉਂ ਸ੍ਰੀ (ਗੁਰੂ) ਨਾਨਕ ਦੇਵ ਜੀ ਨੇ (ਵਾਹਿਗੁਰੂ) ਨਾਮ ਬਣਾਇਆ ਹੈ*।
(ਜਿਸਨੂੰ) ਕੰਨਾਂ ਨਾਲ ਸੁਣਕੇ ਸੰਤਾਂ ਦੇ ਚਿੱਤ ਨੇ ਸੁਖ ਪਾਇਆ ਹੈ ।

ਭਾਵ- ਜਿੱਥੋਂ ਤਕ ਮਨ ਦੀ, ਬਾਣੀ ਦੀ ਗੰਮਤਾ ਹੈ, ਓਥੋਂ ਤਾਈਂ ਦੀ ਸਮਝ ਆਦਮੀ ਵਰਣਨ ਕਰਦਾ ਹੈ ਅਰ ਓਹ ਸਾਰਾ ਮੰਡਲ ਦੇਸ਼ ਕਾਲ ਵਸਤੂ ਅਥਵਾ ਦੇਸ਼ ਕਾਲ ਨਮਿੱਤ ਦਾ ਹੈ, ਮਨ ਦਾ ਅਪਣਾ ਸ੍ਵਰੂਪ ਦੇਸ਼ ਕਾਲ ਨਮਿੱਤ ਵਾਲਾ ਹੈ, ਇਸ ਤੋਂ ਪਰੇ ਇਸਦੀ ਸਮਝ ਲੜ ਹੀ ਨਹੀਂ ਸਕਦੀ। ਪਰ ਕਦੇ ਕੋਈ ਅਤਿ ਸੁੰਦਰ ਝਲਕੇ ਹੇਠਾਂ ਯਾ ਕਿਸੇ ਬੰਦਗੀ ਸਿਫਤ ਸਲਾਹ ਦੇ ਅਸਰ ਨਾਲ ਇਕ ਸੁਤੇ ਸਮਾਧੀ ਦੀ ਅਵਸਥਾ ਲੰਘਦੀ ਹੈ, ਜਿਸ ਵੇਲੇ ਕਿ ਮਨ ਹੁਰੀਂ ਮਾਨੋਂ ਉੱਕੇ ਖੜੇ ਜਾਂਦੇ ਯਾ ਉਰੇ ਰਹਿ ਜਾਂਦੇ ਹਨ। 'ਆਪਾ', ਜੋ ਮਨ ਤੋਂ ਪਰੇ ਮਨ ਦਾ ਪ੍ਰਕਾਸ਼ਕ ਹੈ ਤੇ ਇਸਤੋਂ ਮਾਨੋਂ ਅਲੱਗ ਹੈ, 'ਅਨੰਤ' ਨਾਲ ਜਾ ਛੁਹੰਦਾ ਹੈ; ਜਦੋਂ ਇਸਤੋਂ ਮੁੜ ਆਪਾ ਪਰਤਦਾ ਹੈ ਅਰਥਾਤ ਮਨ ਤੇ ਬੁੱਧੀ ਅਪਣਾ ਕੰਮ ਫੇਰ ਅਰੰਭਦੇ ਹਨ ਤਾਂ ਮਨ ਓਥੇ ਨਾ ਜਾ ਸਕਣ ਕਰਕੇ ਦੱਸ ਨਹੀਂ ਸਕਦਾ ਕਿ ਓਥੇ ਕੀਹ ਸੀ, ਪਰ ਉਸਦੀ ਸੁੰਦਰਤਾ ਤੇ ਅਕਹਿ ਰਸ ਭਰੀ ਦਸ਼ਾ ਦਾ ਅਸਰ ਐਸਾ ਕੁਛ ਸੰਸਕਾਰ ਮਾਤ੍ਰ ਉਸਤੇ ਪਿਆ ਹੁੰਦਾ ਹੈ ਕਿ ਮਨ ਹੁਰੀਂ 'ਵਾਹਿ' ਵਾਹਿ' ਕਹਿ ਉਠਦੇ ਹਨ । ਮਾਨੋਂ ਜਦੋਂ ਉਸ ਦੇਸ਼ ਕਾਲ ਤੋਂ ਪਰੇ ਦਾ ਝਲਕਾ ਵੱਜਦਾ ਹੈ ਤਾਂ ਆਤਮਾ ਯਾ ਆਪਾ 'ਅਨੰਤ' ਦਾ ਰਸ ਅਨੁਭਵ ਕਰਦਾ ਹੈ, ਪਰ ਉਥਾਨ ਹੋਕੇ 'ਮਨ' ਉਸਦਾ ਪਤਾ 'ਵਾਹਿ' 'ਵਾਹਿ' ਉਚਾਰਨ ਤੋਂ ਸਿਵਾ ਕੁਛ ਨਹੀਂ ਦੱਸ ਸਕਦਾ । ਕਵਿ ਜੀ ਇਸ ਅਵਸਥਾ ਵਲ ਇਸ਼ਾਰਾ ਕਰਕੇ ਕਹਿੰਦੇ ਹਨ ਕਿ 'ਵਾਹਿ' ਨਾਮ ਉਸ ਅਚਰਜ ਦਾ ਹੈ ਕਿ ਜਿਸਤੋਂ ਪਰੇ ਬਾਣੀ ਜਾ ਨਹੀਂ ਸਕਦੀ । ਮਨ ਬਾਣੀ ਤੋਂ ਪਰੇ ਦੀ ਅਵਸਥਾ ਨੂੰ ਜਦ ਕੋਈ ਦਰਸ਼ਨ ਕਰਨਹਾਰਾ, ਰਸ ਮਾਣਨਹਾਰਾ, ਸੱਚੀ ਮੁੱਚੀਂ ਪਹੁੰਚਾ ਹੋਇਆ ਸ੍ਰੇਸ਼ਟ ਪੁਰਖ ਕਿਸੇ ਤਰ੍ਹਾਂ ਕੋਈ ਨਾਮ ਦੇਣਾ ਚਾਹੇ ਤਾਂ ਦੇ ਨਹੀਂ ਸਕਦਾ, ਕਿਉਂਕਿ ਮਨ ਬਾਣੀ ਦੀ ਪਹੁੰਚ ਹੀ ਨਹੀਂ ਜਿੱਥੇ ਉਥੋਂ ਦਾ ਨਾਮ ਪਤਾ ਕੀ ਦੇਵੇ ? ਹਾਂ ਉਸ ਯਥਾਰਥ ਦਾ ਪਤਾ ਦੇਖਣਹਾਰ 'ਵਾਹਿ' ਤੋਂ ਬਿਨਾ ਕਹਿ ਨਹੀਂ ਸਕਦਾ, ਸੋ ਵਾਹਿ ਨਾਮ ਉਸ 'ਨਿਰਗੁਣ ਯਥਾਰਥ' ਦਾ ਹੈ, ਜਿੱਥੇ ਮਨ ਬਾਣੀ ਦੀ ਪਹੁੰਚ ਨਹੀਂ ਤੇ ਏਹ 'ਵਾਹਿ' ਉਸਦਾ ਕਲਪਨਾ ਮਾਤ੍ਰ ,

*'ਵਾਹਿਗੁਰੂ ਗੁਰ ਸਬਦ ਸੁਣਾਯਾ ।।' [ਭਾ: ਗੁ: ਵਾ: ੨੪–੧

ਨਾਮ ਨਹੀਂ, ਪਰ ਆਤਮਾ ਦੇ ਮਿਲਾਪ ਪ੍ਰਾਪਤੀ ਦਾ ਉਹ ਅਵਾਜ਼ਾ ਹੈ ਕਿ ਜਿਸ ਤੋਂ ਅੱਗੇ ਮਨ ਬਾਣੀ ਦੀ ਗੰਮਤਾ ਹੈ ਨਹੀਂ।

ਉਸ ਨੂੰ 'ਵਾਹਿ' ਹੀ ਕਹਿਣਾ ਜੋਗ ਹੈ, ਜੋ ਨਾਮ ਬੀ ਹੈ, ਸਿਫਤ ਸਲਾਹ ਬੀ ਹੈ, ਉਸ ਦਾ ਯਸ਼ ਤੇ ਕੀਰਤਨ ਬੀ ਹੈ। ਅਰਥਾਤ ਜੋ ਕੋਈ ਉਸ ਰੰਗ ਵਿਚ ਅੱਪੜਦਾ ਹੈ, ਉਸ ਬਾਬਤ ਆਵਾਜ਼ਾ ਇਹੋ ਦੇਂਦਾ ਹੈ। ਇਧਰ ਜੋ ਮਿਲਾਪ ਲਈ ਸਾਧਨ ਅਰੰਭ ਕਰਦਾ ਹੈ ਤੇ ਜਗਜਾਸੂ ਹੈ, ਉਹ ਬੀ ਇਸੇ ਨੂੰ ਜਪਦਾ ਹੈ, ਉਹ ਉਸ ਅਨੰਤ ਦੇ ਅੱਗੇ ਅਰਦਾਸ ਕਰਦਾ ਹੈ ਕਿ ਮੈਂ 'ਵਾਹਿ ਵਾਹਿ' ਕਰਦਿਆਂ ਉਸ ਟਿਕਾਣੇ ਅੱਪੜਨਾ ਹੈ ਜਿੱਥੇ ਮਨ ਨੇ ਲੀਨ ਹੋ ਜਾਣਾ ਹੈ, ਬਾਣੀ ਨੇ 'ਵਾਹਿ' ਕਹਿਕੇ ਮੁੱਕ ਜਾਣਾ ਹੈ, ਜਿਸ ਦੇ ਅਨੁਭਵ ਰਸਲੀਨਤਾ ਮਗਰੋਂ ਉਥਾਨ ਹੋਕੇ ਮੈਂ ਰਸ ਭਰੇ ਸਰੂਰ ਵਿਚ ਕੁਛ ਕਹਿ ਨਹੀਂ ਸਕਣਾ, ਪਰ ਜੇ ਕੁਝ ਕਥਨ ਕਰ ਸਕਣਾ ਹੈ ਤਾਂ 'ਵਾਹਿ'।

ਅਗੇ ਦੱਸਦੇ ਹਨ ਕਿ 'ਗੁ' ਨਾਮ ਹੈ ਅਨ੍ਹੇਰੇ ਦਾ, ਅਨ੍ਹੇਰਾ ਨਾਮ ਹੈ ਰੋਸ਼ਨੀ ਦੇ ਅਭਾਵ ਦਾ। ਰੋਸ਼ਨੀ ਦਾ ਅਭਾਵ ਦੋ ਪ੍ਰਕਾਰ ਦਾ ਹੈ, ਇਕ ਜੋ ਅੱਖਾਂ ਪਰ ਆਪ ਨੂੰ ਲਖਾਉਂਦਾ ਹੈ, ਦੂਸਰੇ ਜੋ ਚਿੱਤ ਪਰ ਆਪ ਨੂੰ ਲਖਾਉਂਦਾ ਹੈ। ਅੱਖਾਂ ਵਾਲੇ ਨੂੰ 'ਅਨ੍ਹੇਰਾ', 'ਅੰਧਕਾਰ' ਆਖਦੇ ਹਨ, ਚਿੱਤ ਵਾਲੇ ਨੂੰ 'ਅਗਜਾਨ' ਆਖਦੇ ਹਨ। ਸੋ ਕਵਿ ਜੀ ਦੱਸਦੇ ਹਨ ਕਿ 'ਗੁ' ਨਾਮ ਹੈ ਅਗਜਾਨ ਰੂਪੀ ਅਨ੍ਹੇਰੇ ਦਾ ਤੇ 'ਰੁ' ਨਾਮ ਹੈ ਉਸ ਪ੍ਰਕਾਸ਼ ਸਰੂਪ ਦਾ ਜੋ ਇਸ ਅਗਜਾਨ ਨੂੰ ਦੂਰ ਕਰਕੇ ਪ੍ਰਕਾਸ਼ ਕਰਦਾ ਹੈ। ਸੋ ਗੁਰੂ ਪਦ ਉਸ ਦਾ ਵਾਚਕ ਸਰੂਪ ਹੈ ਜੋ ਪ੍ਰਕਾਸ਼ ਸਰੂਪ ਹੈ ਤੇ ਅਗਜਾਨ ਅੰਧਕਾਰ ਦਾ ਦੂਰ ਕਰਕੇ ਚਿੱਤ ਨੂੰ ਪ੍ਰਕਾਸ਼ਿਤ ਕਰ ਦੇਣ ਵਾਲਾ ਹੈ। ਅਭਯਾਸੀਆਂ ਦੇ ਤਜਰਬੇ ਵਿਚ ਆਈ ਇਕ ਅਮਲੀ ਗੱਲ ਇਹ ਬੀ ਹੈ ਕਿ ਜਿਸ ਕਿਸੇ ਨੇ ਸਾਈਂ ਦੇ ਰਸ ਵਿਚ ਲਿਵ ਪਾਈ ਹੈ, ਉਸ ਨੂੰ ਐਉਂ ਹੀ ਭਾਸਦਾ ਹੈ ਕਿ ਮੈਂ ਅੰਧਕਾਰ ਵਿਚ ਸਾਂ ਮੈਨੂੰ ਇਕ ਜਾਗ੍ਰਤ ਆਈ ਹੈ, ਇਕ ਪ੍ਰਕਾਸ਼ ਆਯਾ ਹੈ, ਧੰਨ ਉਹ ਦਾਤਾ ਹੈ ਜਿਸ ਨੇ ਪ੍ਰਕਾਸ਼ ਦਿੱਤਾ ਹੈ। ਸੋ 'ਗੁਰੂ' ਦਾ ਅਰਥ ਹੈ 'ਅੰਧਕਾਰ ਤੋਂ ਪ੍ਰਕਾਸ਼ ਦੇਣ ਵਾਲਾ, ਪ੍ਰਕਾਸ਼ ਸ੍ਵਰੂਪ।'

ਪਹਿਲਾਂ, 'ਵਾਹਿ' ਪਦ ਜਣਾਉਂਦਾ ਹੈ ਪਰਮੇਸ਼ੁਰ ਦੇ ਸ੍ਵਰੂਪ ਨੂੰ, ਜੋ ਅਗੰਮ ਹੈ। ਪਰ ਜਿਸ ਦੇ ਮਿਲਾਪ ਦਾ ਆਤਮਾ ਵਿਚ ਭਰਿਆ ਰਸ, ਮਨ ਵਿਚ ਪ੍ਰਤਿਬਿੰਬਤ ਹੋਕੇ ਉਸ ਤੋਂ 'ਵਾਹਿ ਵਾਹਿ' ਦੀ ਸਿਫਤ ਸਲਾਹ ਕਰਾਉਂਦਾ ਹੈ, ਤੇ ਮਨ ਬੁੱਧੀ ਦੇ ਗਜਾਨ ਮੰਡਲ ਕਹੋ ਯਾ ਚਿੱਤ ਮੰਡਲ ਕਹੋ ਉਸ ਵਿਚ ਉਸ ਦਾਤੇ ਦੇ ਸਰੂਪ ਦਾ 'ਅਮਲੀ ਤੇ ਤਜਰਬੇ ਵਿਚ ਆਯਾ ਸਰੂਪ' ਇਹੋ ਨਾਉਂ ਬੰਨ੍ਹਦਾ ਹੈ ਕਿ ਉਹ 'ਗੁਰੂ' ਹੈ, ਅਰਥਾਤ ਪ੍ਰਕਾਸ਼ ਦਾਤਾ ਪ੍ਰਕਾਸ਼ ਸਰੂਪ ਹੈ, ਤੇ ਉਸ ਨੂੰ 'ਵਾਹਿ' ਕਹਿਕੇ ਹੀ ਆਰਾਧ ਤੇ ਸਲਾਹ ਸਕਦੇ ਹਾਂ। ਤਾਂਤੇ—ਵਾਹਿਗੁਰੂ=ਸ਼ਲਾਘਾ ਜੋਗ ਪ੍ਰਕਾਸ਼ ਦਾਤਾ—ਹੈ।

'ਸ੍ਵਰੂਪ ਪ੍ਰਾਪਤ ਸ਼੍ਰੀ ਗੁਰੂ ਨਾਨਕ ਦੇਵ ਜੀ' ਨੇ ਅਮਲੀ ਤੇ ਤਜਰਬੇ ਵਿਚ ਆ ਜਾਣ ਵਾਲਾ ਸਰੂਪ ਲਖਾਇਕ ਇਹ ਨਾਮ ਰਚਿਆ ਹੈ, ਜੋ ਜਗਜਾਸੂ ਇਸ ਦਾ ਸਿਮਰਣ ਕਰਨਗੇ ਓਹ ਉਸ ਅਵਸਥਾ ਨੂੰ ਪ੍ਰਾਪਤ ਹੋਣਗੇ ਕਿ ਜਿਸ ਦਾ ਇਹ

ਲਖਾਇਕ ਹੈ। ਜੋ ਇਕ ਅਵਸਥਾ ਹੈ, ਨਹੀਂ ਉਹ ਅਵਸਥਾ ਤੋਂ ਬੀ ਪਰੇ ਹੈ ਜਿਸ ਦਾ ਇਹ ਅਨੁਭਵ ਦੁਆਰੇ ਪ੍ਰਾਪਤ ਹੋਇਆ ਨਾਮ ਸਤਿਗੁਰ ਨੇ ਸਿਫਤ ਸਲਾਹ ਦੇ ਅਰਥਾਂ ਵਾਲਾ ਰਚਿਆ ਹੈ।

ਜਿਸ ਪਰਮਾਤਮਾ ਦੇ ਮੇਲ ਤੋਂ ਉਥਾਨ ਹੋਕੇ ਮਨ ਉਸ ਲਈ 'ਵਾਹ ਵਾਹ' ਦਾ ਅਵਾਜ਼ਾ ਦੇਂਦਾ ਹੈ, ਉਸ ਪਰਮਾਤਮਾ ਦੇ ਮਿਲਨ ਦੀ ਪ੍ਰਾਪਤੀ ਦਾ ਰਸਤਾ ਬੀ 'ਵਾਹਿ ਵਾਹਿ' ਹੀ ਠੀਕ ਹੈ। ਇਸੇ ਨੂੰ ਸਤਿਗੁਰ ਨੇ 'ਸਿਫਤ ਸਲਾਹ' (admiration & adoration) ਕਿਹਾ ਹੈ, ਕਿ ਉਸ ਨੂੰ ਮਿਲਨੇ ਲਈ ਉਸੇ ਦੀ ਸਿਫਤ-ਸਲਾਹ ਹੀ ਕਰਨੀ ਚਾਹੀਏ। ਗੁਰੂ ਜੀ ਨੇ ਦੱਸਿਆ ਹੈ ਕਿ ਸਿਫਤ ਸਲਾਹ ਇਕ ਪਦਵੀ ਹੈ:-'ਜਿਸਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥' ਫਿਰ ਇਸੇ 'ਵਾਹ' ਪਦ ਨੂੰ ਆਖਿਆ ਹੈ ਕਿ ਇਹੋ ਸਿਫਤ ਸਲਾਹ ਹੈ, ਯਥਾ 'ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥' ਫਿਰ ਦੱਸਿਆ ਹੈ ਕਿ ਇਸ 'ਵਾਹ' ਕਰਨ ਨਾਲ ਸਾਈਂ ਮਿਲਦਾ ਹੈ। ਯਥਾ:-'ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥' ਪਰਮੇਸ਼ੁਰ ਦੇ ਮਿਲਨ ਤੋਂ ਪਹਿਲਾਂ ਨਾਮ ਦਾ ਮਨ ਵਿੱਚ ਵੱਸਣਾ ਬੀ ਸਿਫਤ ਸਲਾਹ ਨਾਲ ਹੀ ਹੁੰਦਾ ਹੈ, ਯਥਾ:-'ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥' ਸੋ ਇਸ 'ਵਾਹਿਗੁਰੂ' ਪਦ ਵਿੱਚ ਨਾਲੇ ਨਿਰਗੁਣ ਦਾ ਸਰੂਪ ਦੱਸਿਆ ਹੈ ਨਾਲੇ ਉਸਦੀ ਸਿਫਤ ਸਲਾਹਿ ਦਾ ਪ੍ਰਭਾਵ ਹੈ, ਸਿਫਤ ਸਲਾਹ ਬੀ ਮਨ ਬਾਣੀ ਤੋਂ ਪਰੇ ਵਾਲੀ ਹੈ। ਇਸ ਲਈ ਇਹ ਸਾਰੇ ਨਿਰਗੁਣ ਨਾਵਾਂ ਤੋਂ ਸ਼ਿਰੋਮਣੀ ਹੈ। ਸੋ ਕਵਿ ਜੀ ਨੇ-ਵਾਹਿ ਨਾਮ ਦਸਿਆ 'ਅੱਖਰ' (ਅਕਸ਼ਰ*) ਦਾ, 'ਸਦਾ ਇਕ ਰਸ ਮੂਲ ਤੇ ਅਸਲੇ' ਦਾ, ਜਿਸਦੀ ਸੱਤਤਾ ਨਾਲ ਇਹ ਸਾਰਾ ਦਿੱਸਦਾ ਜਗਤ ਪ੍ਰਗਟਿਆ ਹੈ, ਜੋ ਆਪ ਦਿਸਦਾ ਨਹੀਂ ਪਰ ਦੇਖਦਾ ਹੈ, ਜਿਸ ਨੂੰ ਜਗਜਾਸੂ ਦਾ ਆਪਾ ਪ੍ਰਾਪਤ ਹੋਕੇ ਮੁੜਕੇ ਆਇਆਂ 'ਰਸ ਪ੍ਰਤੀਤੀ' ਦਾ ਸੰਸਕਾਰ ਮਨ ਨੂੰ ਦੇਂਦਾ ਹੈ ਤੇ ਮਨ ਬਾਣੀ ਤੋਂ ਕਿਸੇ ਮਦ ਭਰੇ ਸਰੂਰ ਵਿਚ ਅਖਵਾਉਂਦਾ ਹੈ 'ਵਾਹਿ ਵਾਹਿ ਵਾਹਿ ਵਾਹਿ ਵਾਹਿ।'

'ਵਾਹਿ' ਉਸੇ ਨੂੰ ਕਿਹਾ ਜਾਂਦਾ ਹੈ ਜੋ ਅਤੀ ਸੁੰਦਰ, ਪਿਆਰ ਸਰੂਪ ਹੈ, ਆਨੰਦ ਸਰੂਪ ਹੈ, ਤੇ ਗੁਰੂ ਨਾਮ ਹੈ ਉਸੇ 'ਅਸਲੇ' ਦੇ ਪ੍ਰਕਾਸ਼ ਸਰੂਪ ਹੋਣ ਦਾ। ਉਸਦਾ ਅਸਲਾ ਪ੍ਰਕਾਸ਼ ਹੈ ਤੇ ਪ੍ਰਕਾਸ਼ 'ਨਿੱਤ ਵਸਤੂ' ਹੈ। 'ਸਦਾ ਹੈ' ਉਸਦਾ ਰੂਪ ਹੈ, ਤੇ 'ਸਦਾ ਚੇਤਨ' ਉਸ ਦਾ ਸਰੂਪ ਹੈ। ਉਹ 'ਨਿੱਤ ਪ੍ਰਕਾਸ਼' ਸਦਾ ਪ੍ਰਕਾਸ਼ ਆਪ ਹੈ ਤੇ ਜਿੱਥੇ ਕਿਤੇ ਬ੍ਰਹਮੰਡ ਵਿਚ, ਸਰੀਰਾਂ ਵਿਚ, ਕਿ ਸਰੀਰਾਂ ਵਿਚ ਵਸਦੇ ਮਨਾਂ ਵਿੱਚ ਅੰਧਕਾਰ ਹੈ ਅਰਥਾਤ ਜੜ੍ਹਤਾ ਹੈ ਯਾ ਅਗਜਾਨ ਹੈ, ਭਾਵੇਂ ਹਨ੍ਹੇਰਾ ਕਿਸੇ ਹੀ ਰੂਪ ਦਾ ਹੈ, ਉਹ ਪ੍ਰਕਾਸ਼ ਸਰੂਪ ਅੰਧਕਾਰ ਤੇ ਅਗਜਾਨ ਰੂਪ ਨੂੰ ਦੂਰ ਕਰਕੇ ਪ੍ਰਕਾਸ਼ ਤੇ ਗਜਾਨ ਦਾ ਦਾਤਾ ਹੈ।

ਸੂਚਨਾ-ਉੱਪਰ ਅਸਾਂ ਕਵਿ ਜੀ ਦੇ ਅਭਿਪ੍ਰਾਯ ਨੂੰ ਅਰਥ ਅਰ ਭਾਵ ਵਿਚ

*ਜੋ ਕਦੇ ਨਾ ਖਰੇ।

ਖੁਹਲਿਆ ਹੈ, ਜਿਵੇਂ ਕਿ ਅੱਖਰ ਰਸਤਾ ਦੇਂਦੇ ਹਨ ਤੇ ਵਿਚਾਰ ਸਮਝਦੀ ਹੈ ਤੇ ਗੁਣੀ ਜਨ ਕਥਨ ਕਰਦੇ ਹਨ। ਕਵਿ ਜੀ ਨੇ ਵਾਹਿਗੁਰੂ ਪਦ ਦੇ ਅਰਥ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉਤ੍ਰਾਰਧ ਦੇ ਅਧਜਾਯ ੪੩ ਤੋਂ ੫੭ ਵਿਚ, ਅਤੇ ਗੁਰ ਪ੍ਰਤਾਪ ਸੂਰਜ ਗ੍ਰੰਥ ਦੀ ਰਾਸ ੭ ਅੰਸੂ ੩ ਵਿਚ ਫੇਰ ਦਿੱਤੇ ਹਨ। ਅਤੇ 'ਗਰਬ ਗੰਜਨੀ' ਟੀਕਾ ਸ੍ਰੀ ਜਪੁ ਸਾਹਿਬ ਵਿਚ ਬੀ ਆਪ ਨੇ ਗੁਰ ਪਦ ਦੇ ਅਰਥ ਦਿੱਤੇ ਹਨ, ਉਨ੍ਹਾਂ ਦੀ ਵਿਚਾਰ ਬੀ ਏਥੇ ਸੁਖਦਾਈ ਹੋਵੇਗੀ ਕਿਉਂਕਿ ਉਹ ਕਵਿ ਜੀ ਦੇ ਚਿੱਤ ਦੇ ਆਸ਼ਯ ਨੂੰ ਸਮਝਾਉਣ ਵਿਚ ਸਹਾਯਕ ਹੋਣਗੇ।

੧. ਇੱਥੇ, ਅਰਥਾਤ ਅਧਜਾਯ ੧ ਵਿੱਚ, ਆਪ ਨੇ ਕਿਹਾ ਹੈ:—

"'ਵਾਹਿ' ਨਾਮੁ ਅਚਰਜ ਕੋ ਹੋਈ। ਅਚਰਜ ਤੇ ਪਰਿ ਉਕਤਿ ਨ ਕੋਈ ॥ ੬੨ ॥
'ਗੋ' ਤਮ ਨਾਮ*ਅਗਜਾਨ ਅਨਿੱਤ।
'ਰੋ' ਪਰਕਾਸ਼ ਕਿਯੋ ਜਿਨ ਚਿੱਤ।"""੬੩।

੨. ਸ਼੍ਰੀ ਗੁ: ਨਾ: ਪ੍ਰ: ਉ: ਦੇ ੪੩ ਅਧਜਾਯ ਵਿਚ ਕਵਿ ਜੀ ਨੇ ਕਿਹਾ ਹੈ:—

'ਵਾਹਿ' ਨਾਮ ਅਚਰਜ ਪਹਿਚਾਨੋ। ਜਿਹ ਕੀ ਸੱਤਜਾ ਜਗ ਪ੍ਰਗਟਾਨੋ।
ਜਿਹ ਸੱਤਜਾ ਕਰਿ ਲਖਿਯਤਿ ਭ੍ਰਮ ਹੈ। ਸੋ ਨਹਿੰ ਲਖੀ ਜਾਇ, ਅਨੁਭਵ ਹੈ। ੬੨।
ਦੋਹਰਾ—ਯਾਂਤੇ ਸੋ ਅਚਰਜ ਭਯੋ ਗੁਰੂ ਅਰਥ ਸੁਨਿ ਕਾਨ।
ਅੰਧਕਾਰ 'ਗੋ' ਨਾਮ ਹੈ 'ਰੂ' ਪ੍ਰਕਾਸ਼ ਪਹਿਚਾਨ। ੬੩।
ਚੌਪਈ—ਅੰਧਕਾਰ ਵਤ ਦੇਹਿ ਅਨਿੱਤਾ। ਤਿਹ ਪ੍ਰਕਾਸ਼ ਦੀਨੋ ਸੋ ਚਿੱਤਾ"'।

੩. ਸ਼੍ਰੀ ਗੁ: ਨਾ: ਪ੍ਰ: ਉ: ਅਧਜਾਯ ੫੭ ਦੇ ਅੰਕ ੩੭ ਵਿਚ ਕਵਿ ਜੀ ਨੇ ਕਿਹਾ ਹੈ:—

'ਗੋ' ਤਮ ਨਾਮ ਅਗਜਾਨ ਮਹਾਨ ਕੋ ਪਾਇ ਬੰਧਾਨ ਸਦੀਵ ਬ੍ਰਤੁ।
ਦੇਹਿ ਅਨੇਕ ਧਰੇ ਜਨਮੇ ਮ੍ਰਿਤੁ ਸੰਕਟ ਹੋਤਿ ਬਿਸਾਲ ਸੁਰੂ।
ਸੋ ਤਤਕਾਲ ਬਿਲੀਨ ਕਰੈ ਹੁਇ ਜਾਤਿ ਪ੍ਰਕਾਸ਼ ਕਹੌਂ ਇਸ 'ਰੂ'।
ਜੋ ਅਸਚਰਜ ਮਹਾਂ ਬਿਸਮਾਵਤਿ ਤਾਂਹਿ ਕਹੋ ਮੁਖ ਵਾਹਿਗੁਰੂ ॥ ੩੭ ॥

੪. ਸ਼੍ਰੀ ਗੁਰ ਪ੍ਰਤਾਪ ਸੂਰਜ ਰਾਸ ੧. ਅੰਸੂ ੨੦ ਦੇ ਅੰਕ ੨੭ ਤੋਂ 'ਵਾਹ' ਦੀ ਵਜਾਖਜਾ ਕਰਦੇ ਅੰਕ ੩੩ ਵਿਚ ਕਹਿੰਦੇ ਹਨ:—

ਅਚਰਜ ਰੂਪ ਜੁ ਐਸੋ ਅਹੈ। ਤਿਸ ਕੋ ਨਾਮ 'ਵਾਹਿ' ਕਰਿ ਕਹੌਂ ॥
'ਗੋ' ਤਮ ਜੜ ਅਗਜਾਨ ਅਨਿੱਤ। ਕਰਿ ਪ੍ਰਕਾਸ਼ ਚੇਤਨ 'ਰੂ' ਨਿੱਤ ॥ ੩੩ ॥

੫. ਗੁ: ਪ੍ਰ: ਸੂਰਜ ਰਾਸ ੭, ਅੰਸੂ ੩ ਵਿਚ ਲਿਖਿਆ ਹੈ:—

"'ਵਾਹਿ' ਅਰਥ ਬਿਸਮਯ ਪਦ ਗਾਵਾ। ਨੇਤਿ ਨੇਤਿ ਜਿਹ ਬੇਦ ਬਤਾਵਾ ॥ ੨੮।
"'ਮਨ ਬੁਧਿ ਚਿੱਤ ਗਿਰਾ ਲਹਿ ਨਾਂਹੀ। ਅਨੁਭਵ ਲਖਿ, ਬੋਧਕ ਵਸ ਮਾਂਹੀ। ੩੧।
"'ਗੋ' ਇਤਿ ਅੰਧਕਾਰ ਸ਼ਿਵ ਭਾਖਾ। 'ਰੋ' ਚੈਤੰਨਯ ਵੇਦ ਮਤਿ ਸਾਖਾ ॥ ੫੩।

*ਪਾਠਾਂਤ੍ਰ—'ਤਨ' ਹੈ।

੬. ਗਰਬ ਗੰਜਨੀ ਟੀਕਾ ਸ਼੍ਰੀ ਜਪੁਜੀ ਸਾਹਿਬ ਪੰਨਾ ੬੫ ਪਰ ਕਵਿ ਜੀ ਨੇ ਕਿਹਾ ਹੈ:–

'ਗੁਰ' ਨਾਮ ਬ੍ਰਹਮ ਕੋ।

–ਗੋ–ਅਰਥ ਅੰਧੇਰੇ ਕੋ, ਲੱਛਨਾ ਸੋਂ ਜੜ੍ਹ ਕੋ।

–ਰੁ–ਨਾਮ ਪ੍ਰਕਾਸ਼ ਕੋ, ਲੱਛਨਾ ਸੋਂ ਦੇਤਨ ਕੋ।

ਜੋ ਜੜ੍ਹ ਅੰਤਹਕਰਨ ਤੇ ਆਦਿ ਤਿਨ ਕੋ ਚੇਤਨ ਕਰੈ, ਸੋ 'ਗੁਰੁ'।

ਇਨ੍ਹਾਂ ਛੇਆਂ ਪ੍ਰਮਾਣਾਂ ਨੂੰ, ਜੋ ਕਵਿ ਜੀ ਦੇ ਅਪਣੇ ਰਚਿਤ ਹਨ, ਵਿਚਾਰ ਕੀਤਿਆਂ ਜੋ ਭਾਵ ਅਸੀਂ ਉਪਰ ਦੇ ਆਏ ਹਾਂ ਕਵਿ ਜੀ ਦਾ ਆਸ਼ਯ ਉਸ ਵਿਚ ਖੁੱਲ੍ਹ ਗਿਆ ਹੈ। ਏਹ ਪ੍ਰਮਾਣ ਸਾਨੂੰ ਉਨ੍ਹਾਂ ਦੇ ਮਨਸ਼ਾ ਤਕ ਲੈ ਜਾਂਦੇ ਹਨ। 'ਵਾਹਿ' ਨਾਮ ਆਪ ਅਚਰਜ ਦਾ ਦੱਸਦੇ ਹਨ, ਪਰ ਇਸ ਅਸਚਰਜ ਨੂੰ ਉਹ ਨਿਰਾ 'ਅਚਰਜ ਦਾ ਭਾਵ ਮਾਤ੍ਰ' ਯਾ 'ਅਚਰਜ ਦਾ ਉਚਾਰਨ ਮਾਤ੍ਰ' ਕਹਿਕੇ ਬੱਸ ਨਹੀਂ ਕਰਦੇ; ਓਹ ਇਸ ਨੂੰ ਉਹ 'ਮੂਲ ਹਸਤੀ', 'ਅਸਲੀ ਵਜੂਦ' ਦੱਸਦੇ ਹਨ, ਜਿਸ ਤੋਂ ਸਾਰਾ ਜਗਤ ਪ੍ਰਗਟਦਾ ਹੈ। ਵਾਹ ਨਾਮ ਉਸ ਮੂਲ ਦਾ ਹੈ ਜੋ ਇਕ ਰਸ ਰਹਿੰਦਾ ਹੈ, ਤੇ ਇਸ ਤੋਂ ਪ੍ਰਗਟਦਾ ਹੈ ਜਗਤ*, ਜਿਸ ਨੂੰ ਵੇਦ 'ਨੇਤਿ ਨੇਤਿ' ਕਹਿੰਦਾ ਹੈ, ਮਨ ਬਾਣੀ ਦੀ ਜਿੱਥੇ ਰੰਮਤਾ ਨਹੀਂ, ਜੋ ਕੇਵਲ ਅਨੁਭਵ ਨਾਲ ਲਖਿਆ ਜਾ ਸਕਦਾ ਹੈ।

ਹੁਣ 'ਗੁਰੂ' ਪਦ ਦਾ ਅਰਥ ਬੀ ਓਹੋ ਕਰਦੇ ਹਨ। ਕਹਿੰਦੇ ਹਨ–'ਗੁਰੂ ਨਾਮ ਬ੍ਰਹਮ ਕੋ।' ਇਹ ਕਹਿਕੇ ਵਿਤਪਤੀ ਇਹ ਕਰਦੇ ਹਨ: 'ਗੋ' ਨਾਮ ਹੈ ਹਨੇਰੇ ਦਾ ਤੇ ਲੱਛਣਾ ਬ੍ਰਿਤੀ ਨਾਲ ਇਸਦਾ ਅਰਥ ਬਣੇਗਾ–'ਜੜ੍ਹ' (ਅਜਿੰਦ)।

ਤੇ 'ਰੋ' ਨਾਮ ਹੈ ਪ੍ਰਕਾਸ਼ ਦਾ, ਲੱਛਣਾ ਬ੍ਰਿਤੀ ਦੁਆਰਾ ਇਸਦਾ ਅਰਥ ਬਣੇਗਾ 'ਚੇਤਨ' (ਜਿੰਦ)। ਹੁਣ 'ਗੁਰੂ' ਦਾ ਅਰਥ ਹੋਯਾ:–ਜੋ ਅੰਤਹ ਕਰਨ ਤੋਂ ਲੈਕੇ ਸਰੀਰ ਤਕ ਸਾਰੀ ਜੜ੍ਹਤਾ ਨੂੰ ਚੇਤੰਨ ਕਰ ਦੇਵੇ ਸੋ 'ਗੁਰੂ'। ਮੁਰਾਦ ਹੈ–'ਪ੍ਰਕਾਸ਼ ਸਰੂਪ ਤੇ ਪ੍ਰਕਾਸ਼ਕ।' ਇਹ ਅਰਥ ਬੀ ਨਿਰਗੁਣ ਦਾ ਵਾਚਕ ਰਿਹਾ।

ਗਹੁ ਕਰਕੇ ਸਮਝ ਲੈਣ ਵਾਲੀ ਇਕ ਹੋਰ ਗਲ ਬੀ ਹੈ ਕਿ ਕਵਿ ਜੀ ਨੇ ਜਦ 'ਗੁਰੂ' ਪਦ ਦਾ ਅਰਥ ਪਰਮੇਸ਼ਰ ਨਹੀਂ ਪਰ 'ਸਤਿਗੁਰੂ' ਕੀਤਾ ਹੈ ਤਾਂ ਇਹੋ ਹੀ ਵਿਤਪਤੀ ਦੇਕੇ ਭਾਵ ਹੋਰਵੇਂ ਕੱਢਿਆ ਹੈ, ਗਰਬਗੰਜਨੀ ਪੰਨਾ ੧੪ ਦੇ ਅੰਤ ਵਿਚ ਆਪ ਲਿਖਦੇ ਹਨ:–'ਗੋ' ਨਾਮ ਅੰਧੇਰੇ ਕੋ ਤਿਸਤੇ ਅਗਜਾਨ ਕੋ ਅਰਥ, 'ਰੁ' ਨਾਮ ਪ੍ਰਕਾਸ਼ ਕੋ ਤਿਸਤੇ ਗਿਆਨ ਕੋ ਅਰਥ। ਅਗਜਾਨ ਕੋ ਨਸ਼ਟ ਕਰ ਜੋ ਗਜਾਨ ਦੇਇ ਸੋ 'ਗੁਰੂ'। ਮੁਰਾਦ ਹੈ ਸਤਿਗੁਰੂ ਤੋਂ ਜੋ ਅਪਣੇ ਉਪਦੇਸ਼ ਤੇ ਜੀਅਦਾਨ ਨਾਲ ਅਗਜਾਨ ਦੂਰ ਕਰਦੇ ਹਨ। ਪਰੰਤੂ ਉੱਪਰਲੇ ਛੇ ਪ੍ਰਮਾਣਾਂ ਵਿਚ ਵਾਹਿਗੁਰੂ ਪਦ ਦੀ ਵਿਤਪਤੀ ਵਿਚ ਕਵੀ

*ਇਹ ਭਾਵ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚੋਂ ਹੀ ਕਵਿ ਜੀ ਨੇ ਅਨੁਭਵ ਕੀਤਾ ਜਾਪਦਾ ਹੈ, ਯਥਾ:–ਵਾਹੁ ਵਾਹੁ ਕਾ ਬੜਾ ਤਮਾਸਾ ॥ ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥ [ਸਵ. ਮ: ੪ ਕੇ

ਜੀ ਜੜ ਨੂੰ ਚੇਤਨਤਾ ਦੇਣ ਵਾਲਾ ਤੇ ਅਗਜਾਨ ਨੂੰ ਗਜਾਨ ਨਾਲ ਦੂਰ ਕਰਨ ਵਾਲਾ ਇਹ ਪਦ ਪਰਮੇਸੁਰ ਦਾ ਵਾਚਕ ਦੱਸ ਰਹੇ ਹਨ।

ਹੁਣ ਸਪਸ਼ਟ ਹੋ ਗਿਆ ਕਿ ਕਵਿ ਜੀ ਨੇ ਜਦ ਇਹ ਅੰਕ ੬੨, ੬੩ ਕਹੇ ਹਨ, ਉਨ੍ਹਾਂ ਦੀ ਮੁਰਾਦ–ਵਾਹਿ–ਤੋਂ ਇਹ ਹੈ–(ਅ) ਅਚਰਜ ਰੂਪ, ਅਚਰਜ ਕਰ ਦੇਣ ਵਾਲੀ, ਸਦਾ ਇਕ ਰਸ, ਅਬਦਲ, ਅਕਸ਼ਰ, ਅਵਿਨਾਸ਼, ਤ੍ਰੈਕਾਲ ਅਬਾਧ ਰੂਪ, ਸੁਤੇ ਪ੍ਰਕਾਸ਼ ਤੇ ਪ੍ਰਕਾਸ਼ਕ ਸਤਜਤਾ (ਹਸਤੀ)* । ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਬੀ ਉਸ ਅਕਾਲ ਦਾ ਇਹੋ ਰੂਪ ਦਿੱਤਾ ਹੈ। ਜਾਪਦਾ ਹੈ, ਕਿ ਉਹੋ ਭਾਵ ਕਵਿ ਜੀ ਦੇ ਹਿਰਦੇ ਵਿਚ ਠਾਠਾਂ ਮਾਰ ਰਿਹਾ ਸੀ† ਜਦੋਂ ਕਿ ਆਪ ਨੇ ਇਹ ਛੰਦ ਰਚਿਆ ਹੈ। ਯਥਾ:–

ਨ ਸਿਖੰ ਨ ਚਕ੍ਰੰ ਨ ਗਦਾ ਨ ਸਿਆਮੰ॥ ਅਸ੍ਚਰਜ ਰੂਪੰ‡ ਰਹੰਤ ਜਨਮੰ॥
ਨੇਤ ਨੇਤ ਕਥੰਤਿ ਬੇਦਾ ॥ ਊਚ ਮੂਚ ਅਪਾਰ ਗੋਬਿੰਦਹ ।

[ਸਲੋ: ਸਹਸ: ਮ: ੫, ਅੰਕ ੫੭

ਮੈ ਵਾਹਿਗੁਰੂ ਦੇ ਅਰਥ ਏਹ ਹੋਏ–ਅਸਚਰਜ ਸਰੂਪ (ਇਕ ਰਸ ਜਸੋਤਿ) ਪ੍ਰਕਾਸ਼ ਸਰੂਪ (ਤੇ ਪ੍ਰਕਾਸ਼ਕ)।

ਹੁਣ ਇਸ ਰੋਸ਼ਨੀ ਵਿਚ, ਜੋ ਸਾਨੂੰ ਕਵਿ ਜੀ ਦੇ ਆਪਣੇ ਉਪਰ ਕਥੇ ਉਚਾਰਨਾਂ ਤੋਂ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਮਿਲਦੀ ਹੈ, ਅੰਕ ੬੨ ਤੇ ੬੩ ਦਾ ਜੋ ਅਖਰਾਰਥ ਬਣਦਾ ਹੈ, ਲਿਖਣ ਦਾ ਯਤਨ ਕਰਦੇ ਹਾਂ:–

'ਵਾਹਿ' ਨਾਮੁ ਅਚਰਜ ਕੋ ਹੋਈ।	'ਵਾਹਿ' ਨਾਮ ਹੈ ਅਚਰਜ ਦਾ
ਅਚਰਜ ਤੇ ਪਰਿ ਉਕਤਿ§ ਨ ਕੋਈ।	ਅਚਰਜ ਤੇ ਪਰੇ ਕੋਈ ਬਾਣੀ ਨਹੀਂ ਹੈ।
'ਗੋ' ਤਮ ਨਾਮ ਅਗਜਾਨ ਅਨਿੱਤ।	'ਗੋ' ਨਾਮ ਹੈ ਅੰਧਕਾਰ ਦਾ, ਅਤੇ ਅਗਜਾਨ ਦਾ ਜੋ ਅਨਿੱਤ ਹੈ।
'ਰੋ' ਪਰਕਾਸ਼ ਕਿਯੋ ਜਿਨ ਚਿੱਤ।	'ਰੁ' (ਦਾ ਅਰਥ ਹੈ ਪ੍ਰਕਾਸ਼) ਜਿਸਨੇ (ਜੜ ਦੇਹ ਨੂੰ) ਚੇਤਨਤਾ ਨਾਲ (ਤੇ ਮਨ ਨੂੰ ਗਜਾਨ ਨਾਲ) ਪ੍ਰਕਾਸ਼ ਕੀਤਾ ਹੈ।

ਦੋਹਰਾ–ਪੁਨ ਸਰਗੁਨ ਕੇ ਨਾਮ ਤੇ ਅਧਿਕ ਜਾਨ ਮਨ ਮਾਂਹਿ।
ਜਿਹ ਸਿਮਰਤਿ ਕਲਿਕਾਲ ਕੇ¶ ਕਲਮਲ ਅਖਿਲ ਨਸਾਹਿੰ॥ ੬੪॥

---

*ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉਤ੍ਰਾਰਧਅਧਜਾਯ ੫੭ਅੰਕ ੩੬ ਤੋਂ ੪੪ ਤਕ ਵਾਹਿਗੁਰੂ ਅਸ੍ਟਕ।

†'ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ' ॥ [ਸੂਹੇ ਮ: ੩

‡ਪੁਨਾ:–ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥ [ਸਿਰੀਰਾਗ ਮ: ੫

§ਅਚਰਜੁ ਕਿਛੁ ਕਹਣੁ ਨ ਜਾਈ। [ਰਾਮਕਲੀ ਮ: ੫

¶ਪਾਠਾਂਤ੍ਰ 'ਤੇ' ਬੀ ਹੈ।

ਸਰਗੁਨ=ਸਗੁਣ–ਸਿਫਤਾਂ ਵਾਲਾ। ਜਿਸ ਵਿਚ ਭਲੇ ਗੁਣ ਹੋਣ। ਕਿਸੇ ਵਜੂਦ ਯਾ ਸਰੂਪ ਦੇ ਗੁਣਾਂ ਵਾਲਾ ਰੂਪ। ਦੇਖੋ ਇਸੇ ਅਧਜਾਯ ਦੇ ਅੰਕ ੫੭ ਦਾ ਭਾਵ।
ਕਲਿਕਾਲ=ਕਲਜੁਗ ਦੇ ਸਮੇਂ ਦੇ। ਕਲਮਲ=ਪਾਪ।
ਅਖਿਲ=ਸਾਰੇ।

ਅਰਥ-ਫਿਰ ਸਰਗੁਣ ਦੇ ਨਾਂਵਾਂ ਤੋਂ ਬੀ (ਇਸ ਨਾਮ ਨੂੰ) ਮਨ ਵਿੱਚ ਵਧੀਕ (ਚੰਗਾ) ਜਾਣੋ, ਜਿਸਦੇ ਸਿਮਰਿਆਂ ਕਲਜੁਗ ਦੇ ਸਮੇਂ ਦੇ ਸਾਰੇ ਪਾਪ ਨੱਸ ਜਾਂਦੇ ਹਨ।

ਭਾਵ–ਸਾਰੇ ਸਰਗੁਣ ਨਾਵਾਂ ਤੋਂ ਬੀ ਵਾਹਿਗੁਰੂ ਨਾਮ ਸ੍ਰੇਸ਼ਟ ਹੈ। ਨਿਰਗੁਣ ਨਾਮ ਤਾਂ ਓਹ ਹਨ ਜੋ ਕੇਵਲ ਨਿਰਗੁਣ ਪਰਮਾਤਮਾਂ ਦੇ ਸਰੂਪ ਨੂੰ ਵਰਣਨ ਕਰਨ, ਸਰਗੁਣ ਨਾਮ ਓਹ ਹਨ ਜੋ ਉਸਦੀਆਂ ਕਰਨੀਆਂ, ਸਿਫਤਾਂ, ਬਿਰਦ ਆਦਿ ਗੁਣਾਂ ਤੋਂ ਉਸਨੂੰ ਵਰਣਨ ਕਰਨ। ਵਿਸ਼ੇਸ਼ ਵਿਚਾਰ ਅਗਲੇ ਛੰਦ ਦੇ ਭਾਵ ਵਿਚ ਆਵੇਗੀ।

ਚੌਪਈ–ਵੱਵਾ ਵਾਸੁਦੇਵ ਤੇ ਲੀਨੋ। ਹਰੀ ਬਿਸਨੁ ਤੇ ਹਾਹਾ ਚੀਨੋ। ਗੱਗਾ ਗੋਬਿੰਦ ਤੇ ਲਿਯ ਜਾਨੋ। ਰਾਰਾ ਰਾਮਚੰਦ ਮਨ ਮਾਨੋ*॥ ੬॥

ਵਾਸੁਦੇਵ†=ਸਾਰੇ ਜਗਤ ਦਾ ਆਤਮਾ, ਪੂਰਨ ਬ੍ਰਹਮ। [ਸ਼੍ਰੀ ਗੁਰੂ ਗ੍ਰੰਥ ਜੀ ਦੱਸਦੇ ਹਨ–ਵਾਸਦੇਵ ਸਰਬਤ੍ਰ ਮੈ ਉਨ ਨ ਕਤਹੂ ਠਾਇ=ਵਸੁਦੇਵ ਉਹ ਹੈ ਜੋ ਸਭ ਵਿਚ ਪਰੀ ਪੂਰਨ ਹੈ ਤੇ ਕਿਤੇ ਊਣਾ ਨਹੀਂ]। (ਅ) ਵਿਸ਼ਨੂ ਦਾ ਬੀ ਨਾਮ ਹੈ।
(ਏ) ਵਸੁਦੇਵ ਦਾ ਪੁੱਤ੍ਰ:–ਵਾਸਦੇਵ=ਕ੍ਰਿਸ਼ਨ।

---

*ਸ਼੍ਰੀ ਗੁ: ਨਾ: ਪ੍ਰਕਾਸ਼ ਉਤ੍ਤਰਧ, ਅਧਜਾਯ ੪੩ ਅੰਕ ੫੯ ਵਿਚ ਫਿਰ ਇਹੋ ਖਜਾਲ ਐਉਂ ਦੁਹਰਾਇਆ ਹੈ:–

ਦੋਹਰਾ–ਵਾਸੁਦੇਵ ਵਾਵਾ ਵਰਨ ਹਾਹਾ ਹਰਿ ਤੇ ਲੀਨ।
ਗਗਾ ਗੋਬਿੰਦ ਤੇ ਲਿਯੋ ਰਾਰਾ ਰਾਮ ਪ੍ਰਬੀਨ। ੫੯।

ਇਸਦੇ ਨਾਲ ਪੜ੍ਹੋ ਵਾਹਿਗੁਰੂ ਸਤੋਤ੍ਰ। ਗੁ: ਪ੍ਰ: ਸੂ: ਰਾਸ ੭. ਅੰਸੂ ੩. ਦਾ ਅੰਤ।

†ਵਾਸੁ:–ਆਤਮਾ ਪੂਰਨ ਬ੍ਰਹਮ ਜੋ ਸਾਰੇ ਜਗਤ ਦਾ ਮਾਨੋਂ ਰੂਹ ਸਮਾਨ ਹੈ (ਵਸ=ਨਿਵਾਸੇ) ਧਾਤੂ ਹੈ।

ਗੀਤਾ ਵਿਚ ਬੀ ਲਿਖਿਆ ਹੈ:–'ਵਾਸਦੇਵ ਸਰਵਮਿਤੀ ਸ ਮਹਾਤਮਾ ਸਹ ਦੁਰਲਭ:'। ਅਰਥਾਤ ਸਾਰੇ ਹੀ ਜੋ ਦੇਵ ਵਸ ਰਿਹਾ ਹੈ ਉਸਦੇ ਜਾਣਨ ਵਾਲਾ ਮਹਾਤਮਾ ਹੈ, ਪਰ ਹੈ ਉਹ ਦੁਰਲੱਭ। ਇੱਥੇ ਬੀ ਵਾਸਦੇਵ ਦਾ ਅਰਥ ਵਜਾਪਕ ਵਾਹਿਗੁਰੂ ਆਇਆ।

ਹਰੀ ਬਿਸ਼ਨੁ=ਹਰਿ ਵਿਖ੍ਰੂ–ਹਰਿ=ਮਨਾਂ ਨੂੰ ਯਾ ਪਾਪਾਂ ਨੂੰ ਹਰਿ ਲੈਣ ਵਾਲਾ। 'ਹਰੀਰ ਹਰਤਿ ਪਾਪਾਨਿ'। [ਸਿਮ੍ਰਤੀ ਵਿਖ੍ਰੂ=ਜੋ ਸਾਰੇ ਵਜਾਪਕ ਹੋਵੇ, । (ਅ) ਤ੍ਰੈ ਮੁੱਖ ਦੇਵਤਿਆਂ ਵਿਚੋਂ ਇਕ ਜੋ ਪਾਲਣਾ ਕਰਦਾ ਹੈ। } ਪਾਲਣਾ ਕਰਨ ਵਾਲਾ ਪ੍ਰਕਾਸ਼ ਸਰੂਪ –ਪਰਮਾਤਮਾ।

ਗੋਬਿੰਦ=ਜਿਸਦੀ ਅਰਾਧਨਾ ਤੋਂ ਵੈਕੁੰਠ ਪ੍ਰਾਪਤ ਹੋਵੇ, ਪਰਮੇਸ਼ਰ। [ਸੰਸ:, ਗੋ=ਵੈਕੁੰਠ, ਵਿੰਦ=ਪ੍ਰਾਪਤ]

(ਅ) ਗੋਵਿੰਦ ਨਾਮ ਵਿਸ਼ਨੂ ਦੇਵਤਾ ਤੇ ਕ੍ਰਿਸ਼ਨ ਅਵਤਾਰ ਦਾ ਵੀ ਹੈ।

ਰਾਮ ਚੰਦ੍ਰ=ਰਾਮ ਚੰਦ੍ਰ- ਰਾਮ=ਕ੍ਰੀੜਾ ਕਰਨ ਵਾਲਾ, ਜੋ ਘਟ ਘਟ ਵਿਚ ਕ੍ਰੀੜਾ ਕਰ ਰਿਹਾ ਹੈ। (ਅ) ਉਹ ਸਤਿ ਚਿਤ ਆਨੰਦ ਜਿਸ ਵਿਚ ਯੋਗੀ ਕ੍ਰੀੜਾ ਕਰਦੇ ਹਨ। ਚੰਦ੍ਰ=ਚਮਕਦਾਰ, ਸੁੰਦਰ। [ਧਾਤੂ, ਚਦਿ=ਚਮਕਣਾ] } ਘਟ ਘਟ ਵਿਚ ਕ੍ਰੀੜਾ ਕਰਨ ਵਾਲਾ ਪ੍ਰਕਾਸ਼ ਸਰੂਪ –ਪ੍ਰਮਾਤਮਾ।

(ਅ) ਵਿਸ਼ਨੂ ਦਾ ਤ੍ਰੈਤੇ ਜੁਗ ਦਾ ਅਵਤਾਰ ਦਸ਼ਰਥ ਦਾ ਪੁੱਤ੍ 'ਸ੍ਰੀ ਰਾਮ ਚੰਦ੍'।

ਅਰਥ–ਵਾਸਦੇਉ ਤੋਂ ਵੱਦਾ ਲੀਤਾ, ਹਰੀ ਵਿਸ਼ਨੁ ਤੋਂ ਹਾਹਾ ਪਛਾਣਿਆ*, ਗੋਵਿੰਦ ਤੋਂ ਗੱਯਾ ਲੀਤਾ ਜਾਣੋ, ਰਾਮਚੰਦ (ਤੋਂ) ਰਾਰਾ ਮਨ (ਵਿਚ) ਮੰਨੋ (ਕਿ ਲੀਤਾ)।

ਭਾਵ–ਨਿਰਗੁਣ ਦੀ ਵਿਚਾਰ ਅੰਕ ੬੨, ੬੩ ਦੇ ਭਾਵ ਤੇ ਸੂਚਨਾਂ ਵਿਚ ਦੱਸ ਆਏ ਹਾਂ, ਨਿਰਗੁਣ ਨੂੰ ਅਕਸਰ 'ਨਹੀਂ' ਕਹਿਕੇ ਜਣਾਉਂਦੇ ਹਨ, ਜੈਸੇ ਉਹ ਨਿਰਵਿਕਾਰ ਹੈ, ਉਹ ਜਨਮ ਜੋਨਿ ਵਿਚ ਨਹੀਂ।

ਇਹ 'ਵਾਹ' ਪਦ ਦਸਦਾ ਹੈ ਕਿ ਇਹ ਉਸ 'ਮੂਲ' ਦਾ ਨਾਮ ਹੈ ਜਿਸਤੋਂ ਸਭ ਕੁਛ ਪ੍ਰਗਟਦਾ ਹੈ, ਜੋ ਸਾਰੇ ਜਗਤ ਨੂੰ ਦਿਖਾਲਦਾ ਹੈ ਪਰ ਆਪ ਦਿਖਾਈ ਨਹੀਂ ਦਿੰਦਾ, ਓਹ ਆਪ ਦੇਖਦਾ ਹੈ ਪਰ ਉਸਨੂੰ ਕੋਈ ਨਹੀਂ ਦੇਖਦਾ। ਭਾਵ ਜੋ ਇਕਰਸ

*ਚੀਨ੍ਹਿਆ=ਚੁਣ ਲਿਆ, ਬੀ ਅਰਥ ਹੈ।

ਅਸਲੀ ਅਸਲਾ ਹੈ, ਤੇ ਜੋ ਅਸਚਰਜ ਰੂਪ ਹੈ ਆਪ। ਜੇ ਉਸਦੇ ਦਰਸ਼ਨ ਕਰ ਚੁਕੇ ਕਿਸੇ ਮਹਾਂਪੁਰਖ ਨੂੰ ਕਦੇ ਬੋਲਦਾ ਦੇਖੋ ਤਾਂ ਉਹ ਅਗੰਮ ਵਿਚ ਧਿਆਨ ਲਾਏ ਬੈਠਾ 'ਵਾਹਿ ਵਾਹਿ' ਦੇ ਭਾਵ ਵਿਚ ਹੈ। ਇਹ 'ਵਾਹਿ ਵਾਹਿ' ਨਿਰਗੁਣ ਨੂੰ ਜਣਾ ਰਿਹਾ ਹੈ, ਇਹ ਸੁਤੇ ਉਚਾਰ ਕਿਸੇ ਅਕਹਿ ਆਨੰਦ ਨੂੰ ਲਖਾ ਰਿਹਾ ਹੈ, ਜਿਸ ਦਾ ਪ੍ਰਭਾਵ ਉਸਦੇ ਅੰਤਹਕਰਣ ਤੇ ਉਸਨੂੰ ਕਿਸੇ ਰੰਗ ਵਿਚ ਸੁਆਦ ਮਗਨ ਕਰ ਰਿਹਾ ਹੈ। ਹੋਰਨਾਂ ਨਿਰਗੁਣ ਨਾਵਾਂ ਵਿਚ 'ਹੈ' ਤੇ 'ਨਹੀਂ' ਦੀ ਵਿਵੇਚਨਾ ਹੈ, ਵਾਹਿਗੁਰੂ ਨਾਮ ਵਿਚ ਰਸਮਗਨਤਾ, ਸੁਆਦ ਅਨੁਭਵ, ਆਨੰਦ ਪ੍ਰਤੀਤੀ ਦਾ ਉਮਾਹ ਪ੍ਰਗਟ ਹੋ ਰਿਹਾ ਹੈ, ਸੋ ਇਸਦਾ ਸਿਮਰਨ ਕਰਨ ਵਾਲਾ ਜਗਜਾਸੂ ਬੀ ਕਿਸੇ ਸੁਆਦ, ਰਸ, ਉਮਾਹ, ਆਨੰਦ ਦੇ ਖਿਆਲ ਵਿਚ ਉਠੇਗਾ, ਉਸਦੇ ਸਾਧਨ ਵਿਚ ਹੀ ਰਸ ਦੀ ਚਾਹਨਾ, ਰਸ ਵਲ ਹੰਬਲਾ, ਰਸ ਦਾ ਆਦਰਸ਼ ਹੋਵੇਗਾ; ਐਉਂ ਬੀ ਇਹ ਨਾਮ ਹੋਰ ਨਿਰਗੁਣ ਨਾਮਾਂ ਤੋਂ ਵੱਡਾ ਕਵਿ ਜੀ ਨੇ ਦੱਸਿਆ ਹੈ।

ਹੁਣ ਸਰਗੁਣ ਨਾਮ ਤੋਂ ਉਨ੍ਹਾਂ ਦਾ ਭਾਵ ਉਨ੍ਹਾਂ ਨਾਵਾਂ ਤੋਂ ਹੈ ਜੋ ਉਸਦੇ ਗੁਣਾਂ ਯਾ ਖਾਸ ਕੰਮਾਂ ਯਾ ਬਿਰਦਾਂ ਤੋਂ ਬਣੇ ਹਨ। ਉਨ੍ਹਾਂ ਵਿਚੋਂ ਸ੍ਰੇਸ਼ਟ ਵਾਹਿਗੁਰੂ ਨਾਮ ਇਉਂ ਹੈ ਕਿ ਇਹ ਸਭ ਤੋਂ ਉੱਚੇ ਵਸਫਾਂ ਤੋਂ ਬਣਿਆਂ ਆਪ ਸੰਭਾਵਨਾ ਕਰਦੇ ਹਨ। ਜੈਸੇ, 'ਵਾਸੁਦੇਵ'।—ਜੇ ਇਸ ਸੰਸਾਰ ਨੂੰ ਇਕ ਸਰੀਰ ਸਮਝੀਏ ਤੇ ਪਰਮਾਤਮਾ ਦੀ ਇਸ ਵਿਚ ਥਾਂ ਲੋੜੀਏ ਤਦ ਓਹ ਇਸ ਵਿਚ ਐਉਂ ਹੈ ਜੀਕੂੰ ਸਾਡੇ ਸਰੀਰ ਵਿਚ ਆਤਮਾ ਹੈ; ਸਾਰੇ ਦ੍ਰਿਸ਼ਟਮਾਨ ਪਸਾਰੇ ਦੀ ਰੂਹ, ਅਰਥਾਤ ਜੀਵਨ, ਉਹ ਆਤਮਾ ਹੈ; ਇਹ ਹੈ ਭਾਵ—ਵਾਸੁਦੇਵ—ਪਦ ਦਾ। ਅਰਾਧਨਾ ਕਰਨ ਵਾਲੇ ਲਈ ਉਸਦਾ ਉਸਦੇ ਅੰਦਰ ਤੇ ਬਾਹਰ ਸਾਰੇ ਵਜਾਪਕ ਹੋਣਾ ਉਹ ਗੁਣ ਹੈ ਜੋ ਅਰਾਧਨਾ ਲਈ ਉੱਦਮ ਤੇ ਧੀਰਜ ਦੇਂਦਾ ਹੈ ਕਿ ਚਾਹੇ ਦਿੱਸਦਾ ਨਹੀਂ ਪਰ ਹੈ ਮੇਰੇ ਅੰਦਰ ਵੱਸਦਾ। ਇਸ 'ਵਾਸੁਦੇਵ' ਪਦ ਤੋਂ ਆਪ ਦੱਸਦੇ ਹਨ 'ਵਵਾ' ਲੀਤਾ। ਇਸੇ ਤਰ੍ਹਾਂ 'ਹਰੀ' ਪਦ—ਹਰਿ ਲੈਣ ਵਾਲੇ—ਦਾ ਵਾਚਕ ਹੈ। ਜੀਵ ਦੇ ਪਾਪਾਂ ਨੂੰ ਪਰਮਾਤਮਾਂ ਦੂਰ ਕਰਦਾ ਹੈ, ਅਰ ਕ੍ਰਿਪਾਲੂ ਹੋਕੇ ਅਪਣੀ ਸੁੰਦਰਤਾ ਦਾ ਝਲਕਾ ਪਾ ਕੇ ਇਸਦੇ ਮਨ ਨੂੰ 'ਹਰਿ' (ਮੋਹਿਤ ਕਰ) ਲੈਂਦਾ ਹੈ, ਇਹ ਉਸਦਾ ਕ੍ਰਿਪਾਲੂ ਬਿਰਦ ਹੈ, ਹਰੀ ਨਾਮ ਇਸ ਬਿਰਦ ਤੋਂ ਪਿਆ ਹੈ। ਜੈਸਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਫੁਰਮਾਇਆ ਹੈ: "ਹਰਿ ਹਰਿ ਕਰਤਾ ਦੂਖ ਬਿਨਾਸਨੁ (ਆਸਾ ਮ: ੪)"। ਹਰੀ ਦੇ ਨਾਲ ਕਵਿ ਜੀ ਨੇ ਵਿਸ਼ਨੂ ਪਦ ਬੀ ਦਿੱਤਾ ਹੈ, ਇਹ ਇਸ ਲਈ ਹੈ ਕਿ ਮਨ ਨੂੰ ਤਾਂ ਸੁੰਦਰਤਾ ਵਾਲਾ ਕੋਈ ਪਦਾਰਥ ਹਰਿ ਸਕਦਾ ਹੈ ਅਰ ਪਾਪਾਂ ਦੀ ਮੈਲ ਸਾਧੂ ਸੰਤਾਂ ਦਾ ਸਤਿਸੰਗ ਬੀ ਦੂਰ ਕਰ ਸਕਦਾ ਹੈ, ਪਰ ਵਜਾਪਕ ਹੋਣਾ ਸ਼ਰਤ ਇਸ ਵਾਸਤੇ ਲਾਈ ਕਿ ਉਹ ਪਰਮੇਸ਼ੁਰ ਦਾ ਲਖਾਯਕ ਰਹੇ, ਹੋਰ ਪਰ ਨਾ ਘਟ ਸਕੇ। ਇਸ ਤਰ੍ਹਾਂ 'ਗੋਬਿੰਦ' ਪਦ ਲੀਤਾ ਹੈ। ਗੋਬਿੰਦ ਦੇ ਕਈ ਅਰਥ ਹਨ, ਜਿਸਦੀ ਮਿਹਰ ਨਾਲ ਬੈਕੁੰਠ ਪ੍ਰਾਪਤ ਹੋਵੇ ਸੋ 'ਗੋਬਿੰਦ' [ਗੋ=ਵੈਕੁੰਠ+ਵਿਦ, ਇੰਦ੍=

ਪ੍ਰਾਪਤ] ਮੁਰਾਦ ਹੈ, ਮੁਕਤੀ ਦਾਤਾ। (ਅ) [ਗੋ=ਪ੍ਰਿਥਵੀ, ਜਗਤ+ਵਿਦ=ਜੋ ਜਾਣੇ, ਜਿਸਨੂੰ ਸਾਰੇ ਜਗਤ ਦਾ ਗਯਾਨ ਹੋਵੇ*] । ਸੋ ਇਸਤੋਂ ਗੱਗੇ ਅਖਰ ਦੇ ਲਈ ਜਾਣ ਦੀ ਸੰਭਾਵਨਾ ਦੱਸਦੇ ਹਨ । ਇਹ ਬਿਰਦ ਜਗਜਾਸੂਆਂ ਨੂੰ ਤਾਰਨੇ ਲਈ ਹੈ । ਇਸੇ ਤਰ੍ਹਾਂ ਰਾਰੇ ਅੱਖਰ ਦਾ ਲਿਆ ਜਾਣਾ ਰਾਮਚੰਦ੍ ਤੋਂ ਦੱਸਦੇ ਹਨ । 'ਰਾਮ' ਪਦ–'ਰਮ' =ਕ੍ਰੀੜਾਯਾਂ) ਧਾਤੂ ਤੋਂ ਬਣਦਾ ਹੈ । ਓਹ ਪਰਮਾਤਮਾ ਜੋ ਜਗਤ ਤੋਂ ਵੱਖਰਾ ਨਹੀਂ ਇਸ ਵਿਚ ਰੂਹ ਵਾਂਙੂ ਹੈ; ਸਮਸ਼ਟੀ ਦੀ ਰੂਹ (ਆਤਮਾ) ਮਾਤ੍ ਹੀ ਨਹੀਂ, ਸਗੋਂ ਇਹ ਘਟ ਘਟ ਵਿਚ ਕ੍ਰੀੜਾ ਕਰ ਰਿਹਾ ਹੈ । ਅਥਵਾ ਉਹ ਸੱਚਿਦਾ ਨੰਦ ਸਰੂਪ ਕਿ ਜਿਸ ਵਿਚ ਯੋਗੀ ਜਨ ਕ੍ਰੀੜਾ ਕਰਦੇ ਹਨ । ਫਿਰ ਉਹ ਸੁੰਦਰਤਾ ਦਾ ਘਰ ਹੈ, ਭਾਵ–ਸਾਡੇ ਮਨਾਂ ਵਿਚ ਸਾਡੇ ਅੰਦਰ ਵਯਾਪਕ ਹੈ, ਕਿਸੇ ਨਿਰਜਿੰਦ ਯਾ ਸਮਾਧੀ ਦਸ਼ਾ ਵਿਚ ਨਹੀਂ ਪਰ ਕ੍ਰੀੜਾ ਕਰ ਰਿਹਾ ਹੈ, ਅਰ ਅਪਣੀ ਸੁੰਦਰਤਾ ਨਾਲ ਸਾਡੇ ਵਿਚ ਵਿਸਮਾਦ ਉਤਪਤ ਕਰਦਾ ਹੈ । ਇਹ ਉਸਦਾ ਹੋਰ ਉਪਕਾਰੀ ਗੁਣ ਦੱਸਿਆ । ਗੋਯਾ ਇਨ੍ਹਾਂ ਸਾਰਿਆਂ ਗੁਣਾਂ ਯਾ ਵਸਫਾਂ, ਬਿਰਦਾਂ ਤੇ ਸ਼ਕਤੀਆਂ ਦੇ ਭਾਵ ਵਾਲਾ ਇਹ ਨਾਮ ਹੈ, ਸੋ ਇਹ ਉਸਦੇ ਸਰਗੁਣ ਨਾਂਵਾਂ ਤੇ ਸ੍ਰੇਸ਼ਟ ਹੈ, ਕਿਉਂਕਿ ਇਸ ਵਿਚ ਉਸਦੇ ਸ਼ੁਭ ਗੁਣਾਂ ਦੇ ਡਾਢੇ ਉੱਚੇ ਪਹਿਲੂ ਆਏ ਹਨ । ਸਾਰੇ ਗੁਣਾਂ ਵਾਲੇ ਯਾ ਸਿਫਾਤੀ ਨਾਵਾਂ ਤੋਂ ਉੱਚਾ ਨਾਮ ਇਹ ਹੈ।

ਸਰਗੁਣ ਨਾਮ ਦਾ ਇਕ ਹੋਰ ਪਹਿਲੂ ਭੀ ਲਿਆ ਜਾ ਸਕਦਾ ਹੈ । ਉਹ ਹੈ ਪਰਮੇਸ਼ਰ ਦੇ ਅਵਤਾਰੀ ਹੋਏ ਅਵਤਾਰਾਂ ਦੇ ਨਾਮਾਂ ਤੋਂ ਪਹਿਲਾ ਪਹਿਲਾ ਅੱਖਰ ਲੈਣਾ। ਇਸ ਵਿਚ–ਵਾਸੁਦੇਵ–ਨਾਮ ਕ੍ਰਿਸ਼ਨ ਦਾ ਹੋ ਸਕਦਾ ਹੈ, ਹਰੀ ਵਿਸ਼ਨ ਤੋਂ ਮੁਰਾਦ ਹਰੇ ਕ੍ਰਿਸ਼ਨ ਦੀ ਲਈ ਜਾ ਸਕਦੀ ਹੈ, ਕਿਉਂਕਿ ਵਿਸ਼ਨੁ ਦਾ ਅਵਤਾਰ ਕ੍ਰਿਸ਼ਨ ਹੈ, ਅਤੇ ਜਾਪ ਹਰੀ ਵਿਸ਼ਨੁ ਨਹੀਂ, ਪਰ 'ਹਰੇ ਕ੍ਰਿਸ਼ਨ' ਪਦ ਜਪਿਆ ਜਾਂਦਾ ਹੈ । ਗੋਵਿੰਦ ਨਾਮ ਬੀ ਵਿਸ਼ਨੁ ਯਾ ਕ੍ਰਿਸ਼ਨ ਦਾ ਹੈ ਅਤੇ ਰਾਮਚੰਦ੍ ਨਾਮ ਤ੍ਰੇਤੇ ਜੁਗ ਦੇ ਅਵਤਾਰ ਦਸਰਥ ਦੇ ਬੇਟੇ ਦਾ ਹੈ। ਸੋ ਏਹ ਸਾਰੇ ਪਦ ਕ੍ਰਿਸ਼ਨ ਤੇ ਰਾਮ ਦੇ ਵਾਚਕ ਹੋਏ, ਜੋ ਹਿੰਦੂ ਮਤ ਵਿਚ ਪਰਮਾਤਮਾ ਦੇ ਸਰਗੁਣ ਰੂਪ ਮੰਨੇ ਜਾਂਦੇ ਹਨ, ਇਸ ਕਰਕੇ ਇਹ ਕਹਿਣਾ ਕਿ ਸਰ-ਗੁਣਾਂ ਦੇ ਨਾਮਾਂ ਵਿਚੋਂ ਵਾਹਿਗੁਰੂ ਨਾਮ ਸ੍ਰੇਸ਼ਟ ਹੈ ਕਿ ਉਸ ਵਿਚ ਸਾਰੇ ਆ ਗਏ, ਠੀਕ ਨਹੀਂ । ਕਿਉਂਕਿ ਏਸ ਵਿਚ ਵਿਸ਼ੇਸ਼ਤਾ ਨਹੀਂ ਦੱਸੀ ਗਈ। ਇਸਤਰ੍ਹਾਂ ਤਾਂ ਪਦ ਵਾਹਿਗੁਰੂ ਲਖਾਯਕ ਰਿਹਾ ਉਨ੍ਹਾਂ ਅਵਤਾਰਾਂ ਦਾ ਜਿਨ੍ਹਾਂ ਦੇ ਸੂਚਕ ਵਾਸੁਦੇਵ, ਹਰੀ ਵਿਸ਼ਨ, ਗੋਵਿੰਦ ਤੇ ਰਾਮਚੰਦ੍ ਸਨ । ਸੋ ਵਿਸ਼ੇਸ਼ਤਾ ਕੀਹ ਹੋਈ ? ਵਿਸ਼ੇਸ਼ਤਾ ਤਾਂ ਹੈ ਕਿ ਜੇ ਇਹ ਪਦ ਸਰਗੁਣ ਅਵਸਥਾ ਦੇ ਡਾਢੇ ਉਚੇ ਪਹਿਲੂ ਦਾ ਯਾ ਸਰਗੁਣਤਾ ਦੇ ਬੀ ਡਾਢੇ ਸੂਖਮ ਰੁਖ ਦਾ ਲਖਾਯਕ ਹੋਵੇ, ਸੋ ਅਸੀਂ ਉੱਤਰ ਦਰਸਾ ਆਏ ਹਾਂ।

ਬਾਕੀ ਰਹੀ ਇਨ੍ਹਾਂ ਚਹੁੰ ਅਵਤਾਰਾਂ ਪ੍ਰ ਵਿਚਾਰ । ਵਾਸੁਦੇਵ, ਹਰੀ, ਗੋਬਿੰਦ

*ਹੋਰ ਬੀ ਕਈ ਅਰਥ ਹਨ–ਜੋ ਇੰਦ੍ਰੀਆਂ ਨੂੰ ਸੱਤਜਾ ਦੇਵੇ, ਜੋ ਸੱਤ ਵਿਦ੍ਯਾ ਕਰਕੇ ਪਾਇਆ ਜਾ ਸਕੇ।

ਤ੍ਰੈਏ ਕ੍ਰਿਸ਼ਨ ਦੇ ਵਾਚਕ ਹਨ, (ਜੋ ਵਿਸ਼ਨੂੰ ਦਾ ਅਵਤਾਰ ਮੰਨਿਆ ਗਿਆ ਹੈ); ਏਹ ਪਦ ਅਡ ਅਡ ਅਵਤਾਰਾਂ ਦੇ ਵਾਚਕ ਨਹੀਂ ਹਨ। ਜੇ ਚਹੁੰ ਜੁਗਾਂ ਦੇ ਚਾਰ ਅਵਤਾਰਾਂ ਦੇ ਨਾਮ ਹੁੰਦੇ ਤਾਂ ਬੀ ਕੁਛ ਅਰਥ ਬਣ ਜਾਂਦਾ, ਕੇਵਲ ਤ੍ਰੇਤੇ ਤੇ ਦੁਆਪਰ ਦੇ ਅਵਤਾਰਾਂ ਦਾ ਨਾਮ ਆਯਾ ਹੈ। ਕਲਿਯੁਗ ਦੇ ਅਵਤਾਰ ਗੁਰ 'ਨਾਨਕ' ਦਾ ਨਨਾ ਨਹੀਂ ਆਯਾ ਤੇ ਸਤਿਯੁਗ ਦਾ ਅਵਤਾਰ–ਵਾਸਦੇਵ–ਨਹੀਂ ਸੀ, ਵਾਸੁਦੇਵ ਨਾਮ ਕ੍ਰਿਸ਼ਨ ਦਾ ਹੈ ਜੋ ਦੁਆਪਰ ਦਾ ਅਵਤਾਰ ਹੈ। ਜੇ ਵਾਸੁਦੇਵ ਦਾ ਅਰਥ ਵਿਸ਼ਨੂ ਲਈਏ ਤਾਂ ਵਿਸ਼ਨੂ ਨਾਮ ਦੇਹ ਰਹਿਤ ਦਾ ਹੈ, ਉਹ ਕਿਸੇ ਜੁਗ ਦਾ ਆਪ ਅਵਤਾਰ ਨਹੀਂ, ਹਾਂ ਸਾਰੇ ਅਵਤਾਰ ਉਸਦੇ ਮੰਨੇ ਹਨ। ਜੇ ਵਾਸੁਦੇਵ ਤੋਂ ਮੁਰਾਦ 'ਅਠ ਵਸੂ' ਦੀ ਹੈ ਤਦ 'ਅਠ ਵਸੂ' ਦੇਵਤਾ ਹਨ, ਓਹ ਅਵਤਾਰ ਅਰ ਪਰਮਾਤਮਾ ਦਾ ਇਨਹਾਂ ਅਰਥਾਂ ਵਿਚ ਸਰਗੁਣ ਸਰੂਪ ਨਹੀਂ ਹਨ। ਸੋ ਇਸ ਭ੍ਰਮ ਨੂੰ ਜੋ ਕਈ ਲੋਕੀਂ ਸਮਝੀ ਬੈਠੇ ਹਨ, ਕਵਿ ਜੀ ਨੇ ਆਪ ਗੁਰ ਪ੍ਰਤਾਪ ਸੂਰਜ ਗ੍ਰੰਥ ਰਾਸ ੭ ਅੰਸੂ ੩ ਅੰਕ ੩੭ ਤੇ ੩੮ ਵਿਚ ਤੋੜਕੇ ਦੱਸਿਆ ਹੈ। ਯਥਾ:–

ਵਾਸੁਦੇਵ ਸਤਿਜੁਗ ਮਣਿ ਨਾਮ।	ਸਤਿਜੁਗ ਵਿਚ ਸ਼ਿਰੋਮਣੀ ਨਾਮ 'ਵਾਸਦੇਵ' ਸੀ,
ਹਰਿ ਹਰਿ ਤ੍ਰੇਤਾ ਫਲਦ ਅਕਾਮ।	ਤ੍ਰੇਤਾ ਵਿਚ 'ਹਰਿ ਹਰਿ' ਨਾਮ ਨਿਸ਼ਕਾਮ ਫਲ ਦਾਤਾ ਸੀ।
ਦ੍ਵਾਪੁਰ ਗੋਬਿੰਦ ਬਿਜਯ ਪ੍ਰਚੰਡ।	ਦ੍ਵਾਪਰ ਵਿਚ 'ਗੋਬਿੰਦ' (ਨਾਮ) ਤੇਜ ਤੇ ਫਤਹ (ਦੇਣ ਵਾਲਾ ਸੀ)।
ਕਲਿ ਕੇਵਲ ਰਾਕਾਰ ਅਖੰਡ।	ਕਲਿਜੁਗ ਵਿਚ ਕੇਵਲ ਰਾਕਾਰ (ਵਾਲਾ ਹੀ) ਅਵਛਿੰਨ (ਨਾਮ, ਭਾਵ ਰਾਮ) ਸੀ।
ਵੇਦ ਚਤੁਰ ਜੁਗ ਜਿਹ ਨਿਸਤਾਰੇ।	ਗਿਆਨ ਨੇ ਚਾਰ ਜੁਗ ਜਿਸ ਨਾਲ ਤਾਰੇ।
ਵਾਹਿਗੁਰੂ ਅਵਿਲੰਬ ਹਮਾਰੇ।	(ਚੌਹਾਂ ਦਾ ਸੰਪੁਟ) ਵਾਹਿਗੁਰੂ (ਹੁਣ) ਸਾਡਾ ਆਸ਼੍ਰਾ ਹੈ।

ਕਵਿ ਜੀ ਇਸ ਵਿਚ ਦੱਸਦੇ ਹਨ ਕਿ ਸਤਿਜੁਗ ਵਿਚ ਨਾਮ 'ਵਾਸੁਦੇਵ' ਸੀ, ਇਹ ਨਹੀਂ ਦੱਸਦੇ ਕਿ ਸਤਿਜੁਗ ਦੇ ਅਵਤਾਰ ਦਾ ਇਹ ਨਾਮ ਸੀ। ਤ੍ਰੇਤੇ ਦਾ ਆਪ ਹਰਿ ਹਰਿ ਦੱਸਦੇ ਹਨ, ਤ੍ਰੇਤੇ ਦਾ ਅਵਤਾਰ 'ਰਾਮ' ਸੀ, ਪਰ ਜਾਪ ਆਪ 'ਹਰਿ ਹਰਿ' ਦੱਸਦੇ ਹਨ, 'ਹਰਿ' ਨਾਮ ਕ੍ਰਿਸ਼ਨ ਦਾ ਹੈ। ਦ੍ਵਾਪਰ ਦਾ ਜਾਪ ਗੋਬਿੰਦ ਦੱਸਦੇ ਹਨ, ਪਰ ਕ੍ਰਿਸ਼ਨ ਤੋਂ ਇਹ ਪਦ ਲੀਤਾ ਗਿਆ ਨਹੀਂ ਦੱਸਦੇ। ਕਲਿਜੁਗ ਵਿਚ 'ਰਕਾਰ' ਦਸਦੇ ਹਨ, ਰਕਾਰ ਨਾਲ ਅਰੰਭ ਹੋਣ ਵਾਲੇ ਨਾਮ ਵਾਲਾ ਕੋਈ ਅਵਤਾਰ ਕਲਜੁਗ ਵਿਚ ਨਹੀਂ ਹੋਇਆ, ਜੇ ਰਕਾਰ ਤੋਂ ਮੁਰਾਦ ਰਾਮ ਜੀ ਤੋਂ ਹੈ, ਤਾਂ ਓਹ ਤ੍ਰੇਤੇ ਵਿਚ ਹੋਏ ਹਨ। ਰਾਮ ਤੋਂ ਭਾਵ ਸਭ ਵਿਚ ਕ੍ਰੀੜਾ ਕਰਨੇ ਵਾਲਾ ਪਰਮੇਸ਼ੁਰ ਹੈ। ਸੋ ਕਵਿ ਜੀ ਦਾ ਆਸ਼ਾ 'ਚਹੁੰ ਜੁਗਾਂ ਦੇ ਚਹੁੰ ਅਵਤਾਰਾਂ ਦੇ ਨਾਮ ਤੋਂ ਪਹਿਲੇ ਅੱਖਰ ਲੈਣ ਦਾ ਨਹੀਂ' ਸਾਫ

ਹੋ ਗਿਆ। ਚਹੁੰ ਜੁਗਾਂ ਦੇ ਜਪੇ ਜਾਣ ਵਾਲੇ ਨਾਵਾਂ ਦੇ ਪਹਿਲੇ ਅੱਖਰ ਤੋਂ ਭਾਵ ਰਹਿ ਗਿਆ ਤੇ ਇਨ੍ਹਾਂ ਨਾਵਾਂ ਦੀ ਅਰਥ ਵਿਚਾਰ ਸਾਨੂੰ ਏਥੇ ਹੀ ਲੈ ਗਈ ਕਿ ਵਾਸਦੇਵ, ਹਰਿ ਹਰਿ, ਗੋਬਿੰਦ, ਰਾਮ ਪਰਮੇਸ਼ਰ ਦੇ ਸਿਫਾਤੀ ਨਾਮ ਹਨ।

ਅੱਗੇ ਚੱਲਕੇ (ਅੰਕ ੬੬ ਵਿਚ) ਕਵਿ ਜੀ ਕਹਿੰਦੇ ਹਨ ਕਿ 'ਉਰਧਾਰੇ ਜਿਸ ਹੋਤਿ ਬਿਬੇਕੂ' ਜਿਸ ਵਾਹਿਗੁਰੂ ਨਾਮ ਦੇ ਹਿਰਦੇ ਵਿਚ ਧਾਰਨ ਕਰਨੇ ਨਾਲ ਵਿਵੇਕ (ਗਯਾਨ) ਹੋ ਜਾਂਦਾ ਹੈ। ਜੇ ਕਦੇ 'ਵਾਹਿਗੁਰੂ' ਨਾਮ ਰਾਮ ਕ੍ਰਿਸ਼ਨ ਆਦਿ ਅਵਤਾਰਾਂ ਦਾ ਹੈ ਤਾਂ ਇਸ ਦੇ ਉਰ ਧਾਰਣੇ ਨਾਲ ਉਨ੍ਹਾਂ ਅਵਤਾਰਾਂ ਦੇ ਸਰੂਪ ਦਾ ਸਾਖਯਾਤਕਾਰ ਇਸ ਦਾ ਫਲ ਹੋਣਾ ਚਾਹੀਦਾ ਹੈ; ਪਰ ਕਵਿ ਜੀ ਫਲ 'ਵਿਵੇਕ' ਦੱਸਦੇ ਹਨ। ਇਸ ਤੋਂ ਸਿੱਧ ਹੁੰਦਾ ਹੈ ਕਿ ਵਾਹਿਗੁਰੂ ਪਦ ਅਕਾਲ ਪੁਰਖ ਦੇ ਸਰੂਪ ਦਾ ਲਖਾਯਕ ਹੈ—ਉਸ ਸਰੂਪ ਦਾ ਲਖਾਯਕ ਕਿ ਜੋ ਉਸਦੇ ਗੁਣਾਂ, ਵਸਫਾਂ, ਬਿਰਦ ਯਾ ਕਰਮਾਂ ਵਾਲਾ ਸਮਝਿਆ ਗਿਆ ਹੋਵੇ, ਜਿਸ ਦੇ ਨਾਮਾਂ ਨੂੰ ਦਸਮ ਗੁਰੂ ਜੀ ਨੇ ਕਰਮ ਨਾਮ* ਕਰਕੇ ਕਿਹਾ ਹੈ, ਉਸ ਨਾਮ ਦਾ ਆਰਾਧਨ, ਵਿਵੇਚਨ ਤੇ ਹਿਰਦੇ ਵਿਚ ਧਾਰਨ, ਅਪਣੇ ਫਲ ਵਿਚ 'ਵਿਵੇਕ' ਦੀ ਉਤਪਤੀ ਕਰੇਗਾ, ਜਿਸਦੇ ਅਰਥਾਂ ਵਿਚ ਵਾਹਿਗੁਰੂ ਦੇ ਗੁਣਾਂ, ਵਸਫਾਂ, ਤਾਕਤਾਂ, ਕਰਨੀਆਂ, ਬਿਰਦਾਂ ਵਿਚੋਂ ਸਾਰੇ ਯਾ ਕੁਛ ਦਾ ਅਰਥ ਰਖਿਆ ਗਿਆ ਹੋਵੇ। ਤਾਂਤੇ ਨਿਰਗੁਣ ਨਾਮ ਤੋਂ ਮੁਰਾਦ ਉਸ ਨਾਮ ਦੀ ਹੈ ਜੋ 'ਸਰੂਪ ਦਾ ਲਖਾਯਕ' ਕਿਸੇ ਨਾਂ ਕਿਸੇ ਸ਼ਕਲ ਵਿਚ ਹੋਵੇ ਤੇ ਸਰਗੁਣ ਨਾਮ ਤੋਂ ਉਨ੍ਹਾਂ ਦੀ ਏਥੇ ਮੁਰਾਦ ਉਸ ਨਾਮ ਦੀ ਹੈ ਜੋ 'ਬਿਰਦ, ਗੁਣ, ਕਰਮ, ਆਦਿ ਵਸਫਾਂ (ਸਿਫਤਾਂ)' ਦੁਆਰਾ ਉਸ ਦਾ ਲਖਾਯਕ ਹੋਵੇ, ਜਿਸਦੇ ਵਿਚਾਰ ਕਰਨੇ ਤੇ ਉਸਦਾ ਗਯਾਨ ਪ੍ਰਾਪਤ ਹੋਵੇ।

ਵੇਦਾਂ ਸ਼ਾਸਤ੍ਰਾਂ ਵਿਚ ਕਥੇ ਅਵਤਾਰਾਂ ਦਾ ਲਖਾਯਕ ਵਾਹਿਗੁਰੂ ਪਦ ਨਹੀਂ ਹੈ, ਇਸ ਪਰ ਭਾਈ ਗੁਰਦਾਸ ਜੀ ਦਾ ਵਾਕ ਹੈ:—ਵੇਦ ਕਤੇਬ ਅਗੋਚਰਾ

---

*ਤੂ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਣਤ ਸੁਮਤਿ ॥ [ਜਾਪਜੀ ਪਾ: ੧੦

ਕਵਿ ਜੀ ਦਾ ਜੋ ਮਨੋਰਥ 'ਵਾਹਿਗੁਰੂ' ਪਦ ਤੋਂ ਹੈ, ਉਹ ਆਪ ਨੇ ਸਤਵੀਂ ਰਾਸ ਗੁਰ ਪ੍ਰਤਾਪ ਸੂਰਜ ਗ੍ਰੰਥ ਦੇ ਤੀਸਰੇ ਅੰਸੂ ਵਿੱਚ ਐਉਂ ਦਸਿਆ ਹੈ:—

ਵਿੱਦਜਾ ਮੂਲ ਜੋਗ ਅਵਸਾਨੀ। ਜਾਹਿੰ ਸਮਾਵਤਿ ਮੁਨਿਵਰ ਗਜਾਨੀ।
ਸ਼ੂੰਨਵਾਦ ਸ਼ੂੰਨਹਿ ਜਿਹ ਗਾਵਹਿ। ਬ੍ਰਹਮਵਾਦ ਜਿਹ ਬ੍ਰਹਮ ਬਤਾਵਹਿ। ੩੪।
ਕਾਲ ਮਤੀ ਜਿਹ ਕਾਲ ਪ੍ਰਮਾਨਾ। ਨਾਨਾ ਮਤਿ ਠਾਨਜੋ ਮਤਿ ਨਾਨਾ।
ਸਗੁਣ ਜਾਂਹਿ ਨਾਰਾਯਣ ਕਹਿ ਹੀਂ। ਕਰਮ ਬ੍ਰਿੰਦ ਕਰਿ ਜਾਂ ਪਦ ਲਹਿ ਹੀਂ। ੩੫।
ਲੱਖ ਰੂਪ ਵਾਚਾਰਥ ਜਾਸ ਕਹਿੰ। ਅਵਰ ਨ ਪਾਵਨ ਰਹਤਿ ਜਾਸ ਲਹਿ।
ਤੱਤ੍ਵਮਸੀ ਵੇਦਾਰਥ ਪ੍ਰਮਾਨਤਿ। ਵਾਹਿਗੁਰੂ ਸੋ ਸ਼੍ਰੀ ਗੁਰੂ ਠਾਨਤਿ। ੩੬।

ਵਾਹਿਗੁਰੂ*ਗੁਰ ਸਬਦ ਸੁਣਾਇਆ । [ਭਾ: ਗੁ: ਵਾ: ੧੨-੧੭.

ਚਹੁੰ ਅਵਤਾਰਾਂ ਦੇ ਨਾਵਾਂ ਤੋਂ ਚਾਰ ਅੱਖਰ ਲੈਕੇ–ਵਾਹਿਗੁਰੂ- ਪਦ ਦੀ ਰਚਨਾ ਲਈ ਮੁਕਾਬਲਾ ਕਰੋ, ਵਾਰਾਂ ਭਾਈ ਗੁਰਦਾਸ, ਵਾਰ ੧ ਪੌੜੀ ੪੯ । ਇਸ ਵਿਸ਼ੇ ਤੇ ਵਧੇਰੇ ਵੀਚਾਰ ਪੜ੍ਹਨੀਹੋਵੇਤਾਂਟੀਕਾ ਵਾਰਾਂਭਾਈ ਗੁਰਦਾਸ ਕ੍ਰਿਤ ਸਚਖੰਡਵਾਸੀ ਗਜਾਨੀ ਹਜ਼ਾਰਾ ਸਿੰਘ ਜੀ ਦੇਖੋ।

ਚਤੁਰ ਬਰਨ ਕੋ ਏਕ ਬਨਾਯਾ। ਫਲ ਦਾਇਕ ਇਹ ਅਧਿਕ ਸੁਹਾਯਾ।
ਚਤੁਰ ਨਾਮ ਸਿਮਰਨ ਕਿਯ ਏਕੂ। ਉਰਧਾਰੇ ਜਿਸ ਹੋਤਿ ਬਿਬੇਕੂ। ੬੬।

{ ਚਤੁਰ=ਚਾਰ । ਚਤੁਰ ਪਦ ਦਾ ਅਰਥ ਪ੍ਰਬੀਨ ਸਿਆਣਾ ਭੀ ਹੈ, ਇਸਦਾ ਅਰਥ ਦ੍ਰਿਸ਼ਟੀ ਗੋਚਰ ਭੀ ਹੈ । }

ਅਰਥ–ਚਹੁੰ ਅੱਖਰਾਂ ਨੂੰ ਇਕ (ਕਰਕੇ ਜੋ ਵਾਹਿਗੁਰੂ ਨਾਮ) ਬਨਾਯਾ ਹੈ, ਇਹ ਵਧੇਰੇ ਫਲਦਾਯਕ (ਹੋਕੇ) ਫਬਿਆ ਹੈ, (ਇਸ) ਇੱਕ ਨਾਮ ਦੇ ਸਿਮਰ੍ਣ ਕਰਨ (ਨਾਲ) ਚੌਹਾਂ (ਨਾਮਾਂ ਦਾ ਮਾਨੋ ਸਿਮਰ੍ਣ ਹੁੰਦਾ ਹੈ ਅਤੇ) ਜਿਸ ਨੂੰ ਮਨ ਵਿਚ ਧਾਰਣ (ਨਾਲ) ਵਿਵੇਕ (ਯਾ ਗਜਾਨ) ਹੁੰਦਾ ਹੈ ।

ਭਾਵ–ਚਹੁੰ ਅਖਰਾਂ 'ਵ' 'ਹ' 'ਗ' 'ਰ' ਤੋਂ ਵਾਹਿਗੁਰੂ ਨਾਮ ਬਨਾਯਾ ਹੈ, ਇਹ ਵਧੇਰੇ ਫਲਦਾਇਕ ਹੋ ਢੁਕਿਆ ਹੈ, ਐਉਂ ਕਿ ਚਾਰ ਨਾਮ, ਜਿਨ੍ਹਾਂ ਦਾ ਪਹਿਲਾ ਪਹਿਲਾ ਅੱਖਰ ਜੁੜਕੇ ਇਹ ਬਣਿਆ ਹੈ, ਉਨ੍ਹਾਂ ਚਹੁੰਆਂ ਨਾਵਾਂ ਦਾ ਸਿਮਰ੍ਣ ਇਸ ਇੱਕ ਨਾਮ ਵਿੱਚ ਹੈ, ਤੇ ਜਦ ਇਸ ਦਾ ਸਿਮਰ੍ਣ ਕੀਤਾ ਜਾਏਗਾ, ਅਰ ਹਿਰਦੇ ਵਿਚ ਟਿਕੇਗਾ ਤਦ ਬੁੱਧੀ ਪਰਮੇਸ਼ਰ ਦੇ ਉਨ੍ਹਾਂ ਗੁਣਾਂ ਦਾ ਚਿੰਤਨ ਕਰੇਗੀ ਜੋ ਪਿੱਛੇ ਅਸੀਂ 'ਵਾਸੁਦੇਵ' 'ਹਰੀ ਵਿਸ਼ਨ' 'ਗੋਬਿੰਦ' ਤੇ 'ਰਾਮ' ਦੇ ਅਰਥਾਂ ਵਿਚ ਦੱਸ ਆਏ ਹਾਂ । ਇਸ ਗੁਣ ਚਿੰਤਨ ਦਾ ਫਲ ਚਿੱਤ ਦੀ ਏਕਾਗ੍ਰਤਾ ਤੇ ਗਜਾਨ ਹੋਵੇਗਾ, ਉਹ ਉੱਚ ਬੁੱਧੀ ਉਦਿਤ ਹੋਵੇਗੀ ਜੋ ਆਤਮ ਵਿਸ਼ੈਣੀ ਹੋ ਜਾਏਗੀ, ਜੋ ਸਰਬ ਅਨਾਤਮ ਤੋਂ ਆਤਮਾ ਨੂੰ ਪਰਖ ਲਏਗੀ ।

ਸੋਰਠਾ–ਸ਼੍ਰੀ ਸਰਗੁਨ ਜੋ ਨਾਮ, ਤਿਨ ਤੇ ਇਉਂ ਜਾਨਜੋ ਅਧਿਕ ।
ਔਰ ਅਰਥ ਮਤਿਧਾਮ, ਕਰਿਹੈਂ ਸੁਖਦ†ਅਨੰਤ ਗਤਿ ॥ ੬੭ ॥

{ ਸਰਗੁਨ ਨਾਮ=ਓਹ ਨਾਮ ਜੋ ਪਰਮੇਸ਼ੁਰ ਦੇ ਗੁਣਾਂ ਯਾ ਬਿਰਦ ਯਾਂ ਕਰਨੀਆਂ ਕ੍ਰਕੇ ਬਣੇ ਹਨ । ਸਿਫਾਤੀ ਨਾਮ । ਦੇਖੋ ਪਿੱਛੇ ਆ ਚੁਕੇ ਛੰਦ ੫੫, ੫੭, ੬੨, ੬੩ । ਅਧਿਕ=ਵੱਧ ।
ਮਤਿ ਧਾਮ=ਮਤਿ=ਬੁਧੀ । ਧਾਮ=ਘਰ । } ਬੁੱਧੀ ਦਾ ਘਰ, ਬੁੱਧੀਵਾਨ । }

*ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਮਾਣ ਦੱਸਦਾ ਹੈ–'ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ।' [ਗੁ: ਵਾ: ਸਲੋਕ ਮ: ੩

†ਪਾਠਾਂਤ੍ਰ–ਕਰਿ ਹੈਂ ਸੁਖਦ- ਦੀ ਥਾਂ–ਕਰਤਿ ਬਿਚਾਰ–ਭੀ ਹੈ ।

ਸੁਖਦ=ਸੁਖ ਦੇਣ ਵਾਲੇ, ਸੁਖਦਾਈ। ਅਨੰਤ=ਅਨੇਕ।
ਗਤਿ=ਭਾਂਤ, ਤਰ੍ਹਾਂ।

ਅਰਥ—ਐਸ ਤਰ੍ਹਾਂ (ਮੈਂ) ਜੋ ਸ਼੍ਰੀ (ਪਰਮੇਸ਼ੁਰ ਦੇ) ਸਰਗੁਨ ਨਾਮ (ਹਨ) ਉਨ੍ਹਾਂ ਤੋਂ (ਵਾਹਿਗੁਰੂ ਨਾਮ ਨੂੰ) ਵੱਧ ਜਾਣਿਆਂ ਹੈ, (ਪਰ) ਬੁੱਧੀਮਾਨ (ਲੋਕ ਇਸਦੇ) ਹੋਰ ਕਈ ਤਰ੍ਹਾਂ ਦੇ ਸੁਖਦਾਈ ਅਰਥ (ਭੀ) ਕਰਦੇ ਹਨ।

ਭਾਵ—ਕਵਿ ਜੀ ਨੇ ਅਪਣੀ ਵੱਲੋਂ ਸੰਖੇਪ ਅਰਥ ਦੇਕੇ ਦੱਸ ਦਿੱਤੇ ਹਨ, ਹੋਰ ਅਰਥ ਬਹੁਤ ਬੁੱਧੀਮਾਨ ਓਸ ਸਮੇਂ ਭੀ ਕਰਦੇ ਹੋਣਗੇ। ਮਗਰੋਂ ਨਰੋਤਮ ਪੰਡਤ ਤਾਰਾ ਸਿੰਘ ਜੀ ਨੇ ਕਈ ਅਰਥ ਸਿੱਧ ਕੀਤੇ ਹਨ। ਪੰਡਤ ਈਸ਼ਰ ਸਿੰਘ ਜੀ ਨੇ ੫੦੦ ਅਰਥਾਂ ਦੀ ਇਕ ਪੋਥੀ ਲਿਖੀ ਸੁਣੀ ਸੀ। ਸ਼੍ਰੀ ਗੁਰੂ ਗ੍ਰੰਥ ਕੋਸ਼ ਵਿਚ ਭੀ ਕੁਛ ਅਰਥ ਨਿਰਣੇ ਕੀਤੇ ਹਨ।

ਦੋਹਰਾ—**ਬੀਜਮੰਤ੍ਰ ਬਰ ਨਾਮ ਹੈ ਰਿੱਧਿਨਿ ਸਿੱਧਿਨਿ ਧਾਮ।**
ਮੋਖ ਪਰਮ ਸੁਖ ਦੇਤਿ ਹੈ ਸਿਮਰਹੁ ਆਠਹੁ ਜਾਮ॥ ੬੮॥

ਬੀਜਮੰਤ੍ਰ=ਕਿਸੇ ਮੰਤ੍ਰ ਦਾ ਮੂਲ ਅਥਵਾ ਜ਼ਰੂਰੀ ਹਿੱਸਾ, ਜੋ ਕਦੇ ਕੋਈ ਪਦ ਹੁੰਦਾ ਹੈ, ਕਦੇ ਅੱਖਰ ਮਾਤ੍ਰ, ਜੋ ਅਕਸਰ ਗੁਹਜ ਭਾਵੀ (ਗੁੱਝੇ ਭਾਵ ਵਾਲਾ) ਹੁੰਦਾ ਹੈ। ਐਸਾ ਮੰਤ੍ਰ 'ਕਿਸੇ ਦੇਵਤਾ ਤੋਂ ਕਿਸੇ ਪ੍ਰਕਾਰ ਦੀ ਸਿੱਧੀ ਪ੍ਰਾਪਤੀ ਲਈ' ਜਪਿਆ ਜਾਂਦਾ ਹੈ। ਪਰਮੇਸ਼ੁਰ ਦੇ ਭਗਤ ਭਗਤੀ ਲਈ ਨਾਮ ਜਪਦੇ ਅਪਣੇ ਐਸੇ ਨਾਮ ਨੂੰ ਬੀਜਮੰਤ੍ਰ ਕਹਿੰਦੇ ਹਨ।
(ਅ) ਕੋਈ ਸੰਕੇਤ ਕੀਤਾ ਅੱਖਰ, ਪਦ ਯਾ ਸ਼ਬਦ ਜਿਸ ਵਿਚ ਕਈ ਅਰਥ ਆਪੇ ਰੱਖੇ ਜਾਣ—ਜੋ ਅਰਥ ਕਿ ਦੱਸੇ ਬਿਨਾਂ ਦੂਸਰੇ ਨੂੰ ਨਾ ਆ ਸੱਕਣ—ਅਰ ਜੋ ਜਪਣੇ ਲਈ ਹੋਵੇ।
(ਏ) ਕਿਸੇ ਮੰਤ੍ਰ ਯਾ ਜਪੇ ਜਾਣ ਵਾਲੇ ਵਾਕ੍ਯ ਦਾ ਆਦਿ ਤੇ ਮੂਲ ਅੱਖਰ ਯਾ ਪਦ ( ) ਜਿਸਤੋਂ ਕਿ ਮੰਤ੍ਰ ਆਰੰਭ ਹੋਵੇ।
(ਸ) ਗੁਰਮਤ ਵਿਚ '੧ ੳ' ਨੂੰ ਬੀਜ ਮੰਤ੍ਰ ਆਖਦੇ ਹਨ, 'ਵਾਹਿਗੁਰੂ' ਸਬਦ ਗੁਰਮੰਤ੍ਰ ਕਹੀਦਾ ਹੈ*। ਜਪੁਜੀ ਦਾ ਪਹਿਲਾ ਆਰੰਭਕ ਸਲੋਕ ਮੂਲਮੰਤ੍ਰ ਯਾ ਮਹਾਂਮੰਤ੍ਰ† ਹੈ। ਕਵਿ ਜੀ ਨੇ ਇਥੇ 'ਵਾਹਿਗੁਰੂ' ਮੰਤ੍ਰ ਵਿਚ ਬੀਜ ਮੰਤ੍ਰ ਰੂਪਤਾ ਦਿਖਾਈ ਹੈ, ਚਹੁਵਾਂ ਅੱਖਰਾਂ ਦੇ ਅਰਥ ਦਿਖਾਕੇ।

*ਵਾਹਿਗੁਰੂ ਗੁਰ ਮੰਤ੍ਰ ਹੈ ਜਪ ਹਉਮੈਂ ਖੋਈ। [ਵਾਃ ਭਾਃ ਕ੍ਰਃ ੧੪-੨
†ਬਾਣੀ ਮੰਤ੍ਰ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਨ ਕਉ॥ [ਸਾਰ ਮਃ ੫
ਪੁਨਾ:—ਸਤਿਨਾਮੁ ਕਰਤਾ ਪੁਰਖੁ ਮੂਲ ਮੰਤ੍ਰ ਸਿਮਰਣ ਪਰਵਾਣੈ। [ਭਾਮੁ ਵਾਰ-੬-੧੬

ਅਰਥ—(ਇਹ) ਨਾਮ (ਵਾਹਿਗੁਰੂ, ਬੀਜਮੰਤ੍ਰਾਂ ਵਿਚੋਂ ਬੀ) ਸ੍ਰੇਸ਼ਟ ਬੀਜਮੰਤ੍ਰ ਹੈ (ਕਿਉਂਕਿ ਇਹ ਨਾਲੇ ਤਾਂ) ਰਿੱਧੀਆਂ ਸਿੱਧੀਆਂ ਦਾ ਦਾਤਾ ਹੈ (ਨਾਲੇ) ਮੁਕਤੀ (ਰੂਪੀ) ਪਰਮ ਸੁਖ ਦੇਂਦਾ ਹੈ (ਤਾਂਤੇ ਇਸਨੂੰ) ਅੱਠੇ ਪਹਿਰ ਸਿਮਰੋ।

ਭਾਵ—ਕਵਿ ਜੀ ਏਥੇ ਵਾਹਿਗੁਰੂ ਨਾਮ ਨੂੰ ਬੀਜਮੰਤ੍ਰਾਂ ਤੋਂ ਸ੍ਰੇਸ਼ਟ ਬੀਜਮੰਤ੍ਰ ਦੱਸਦੇ ਹਨ। ਪਿਛੇ ਆਪ ਚਾਰ ਅੱਖਰਾਂ ਦਾ ਅੱਡ ਅੱਡ ਅਰਥ ਸੰਕੇਤ ਕਰ ਆਏ ਹਨ, ਏਸ ਕਰਕੇ ਇਸਨੂੰ ਬੀਜਮੰਤ੍ਰ ਭੀ ਆਖਦੇ ਹਨ, ਤੇ ਹੋਰ ਬੀਜਮੰਤ੍ਰਾਂ ਤੋਂ ਸ੍ਰੇਸ਼ਟ ਦੱਸਦੇ ਹਨ। ਹੋਰ ਬੀਜਮੰਤ੍ਰਾਂ ਤੋਂ ਮੁਰਾਦ ਦੂਸਰੇ ਮਤ ਮਤਾਂਤ੍ਰਾਂ, ਸਿੱਧੀਆਂ ਸ਼ਾਸਤ੍ਰਾਂ ਦੇ ਬੀਜਮੰਤ੍ਰਾਂ ਤੋਂ ਹੈ। ਸ੍ਰੇਸ਼ਟਤਾਈ ਇਸ ਗਲ ਵਿਚ ਹੈ ਕਿ ਹੋਰ ਬੀਜਮੰਤ੍ਰ ਨਿਰੇ ਸਿੱਧੀ ਦਾਤਾ ਮੰਨੇ ਜਾਂਦੇ ਹਨ, ਏਹ ਨਾਲੇ ਮੋਖ ਦਾਤਾ ਹੈ ਨਾਲੇ ਸਿੱਧੀ ਦਾਤਾ ਕਵਿ ਜੀ ਨੇ ਦੱਸਿਆ ਹੈ। ਓਹ ਬੀਜਮੰਤ੍ਰ ਦੇਵਤਿਆਂ ਨਮਿੱਤ ਹੁੰਦੇ ਹਨ ਤੇ ਦੇਵਤੇ ਵਰ ਸ੍ਰਾਪ ਦੇ ਸਕਦੇ ਹਨ, ਮੁਕਤੀ ਨਹੀਂ ਦੇ ਸਕਦੇ। ਤੇ ਇਹ ਵਾਹਿਗੁਰੂ ਪਦ ਦੇ ਸਾਰੇ ਅਰਥ ਅਕਾਲ ਪੁਰਖ ਦੇ ਸਰੂਪ ਦੇ ਗੁਣਾਂ ਦੇ ਅਰਥਾਂ ਨੂੰ ਲਈ ਬੈਠੇ ਹਨ, ਇਸਦੇ ਆਰਾਧਨ ਨਾਲ ਚਿੱਤ ਪਰਮੇਸ਼ੁਰ ਵਿਚ ਲੀਨ ਹੁੰਦਾ ਹੈ, ਇਸੇ ਦੇ ਸਿਰੇ ਚੜ੍ਹਨ ਨਾਲ ਅਕਾਲ ਪੁਰਖ ਜੀ ਪ੍ਰਸੰਨ ਹੁੰਦੇ ਹਨ। ਅਕਾਲ ਪੁਰਖ ਪਾਸ ਸਿੱਧੀ ਤੇ ਮੋਖ ਦੋਵੇਂ ਵਸਤ੍ਰਾਂ ਹਨ, ਓਹ ਧਰਮ, ਅਰਥ, ਕਾਮ, ਮੋਖ, ਸਭ ਪਦਾਰਥਾਂ ਦੇ ਮਾਲਕ ਹਨ, ਇਸ ਕਰਕੇ ਉਹਨਾਂ ਦੀ ਪ੍ਰਸੰਨਤਾ ਲੈਣੀ ਮਾਨੋਂ ਰਿਧੀਆਂ, ਸਿਧੀਆਂ, ਸਾਰੇ ਸੁਖਾਂ ਦੀ ਤੇ ਨਾਲ ਹੀ ਮੁਕਤੀ ਦੀ ਪ੍ਰਾਪਤੀ ਲੈਣੀ ਹੈ। ਇਹ ਬੀਜਮੰਤ੍ਰ ਦੇਵਤਾ ਸਿੱਧੀ ਲਈ ਨਹੀਂ ਜੋ ਛੋਟੇ ਹਨ ਤੇ ਕੀਤੇ ਹੋਏ ਹਨ, ਪਰ ਇਹ ਬੀਜਮੰਤ੍ਰ ਕਰਤਾਰ ਦੀ ਪ੍ਰਾਪਤੀ ਕਰਾਉਂਦਾ ਹੈ, ਤੇ ਫੇਰ ਮੁਕਤੀ ਤੇ ਸਿੱਧੀ ਦਾ ਦਾਤਾ ਹੈ, ਇਸ ਲਈ ਸਭਨਾਂ ਤੋਂ ਸ੍ਰੇਸ਼ਟ ਹੈ।

ਇਸ ਦੋਹੇ ਵਿਚ ਕਵਿ ਜੀ ਦਾ ਇਹ ਭਾਵ ਸਾਫ ਪ੍ਰਤੀਤ ਦੇਂਦਾ ਹੈ ਕਿ—ਵਾਹਿਗੁਰੂ ਪਦ ਐਸਾ ਮੰਤ੍ਰ ਯਾ ਨਾਮ ਹੈ ਜਿਸ ਨੂੰ 'ਬੀਜ—ਮੰਤ੍ਰਾਤਮਿਕ' ਕਹਿਣਾ ਚਾਹੀਏ, ਕਿਉਂਕਿ ਕਵਿ ਜੀ ਅੰਕ ੬੫ ਵਿਚ ਦੱਸ ਆਏ ਹਨ ਕਿ ਇਸ ਦੇ ਚਾਰੋਂ ਅੱਖਰ ਚਾਰ ਸਿਫਾਤੀ ਨਾਮਾਂ—ਵਾਸਦੇਵ, ਹਰਿ ਵਿਖਣ, ਗੋਬਿੰਦ, ਰਾਮ, ਦੇ ਆਦਿ ਅੱਖਰਾਂ ਤੋਂ ਬਣੇ ਹਨ, ਤੇ ਅਰਥ ਸੰਕੇਤ ਹੋ ਚੁੱਕੇ ਹਨ ਇਸ ਕਰਕੇ ਇਹ ਸਾਰਾ ਹੀ ਬੀਜਮੰਤ੍ਰ ਰੂਪ ਹੈ। ਇਹ ਹੋਰਨਾਂ ਨਾਮਾਂ ਯਾ ਮੰਤ੍ਰਾਂ ਵਾਂਙੂ ਨਹੀਂ ਕਿ ਜਿਸਦਾ ਪਹਿਲਾ ਅੱਖਰ ਤਾਂ ਬੀਜਮੰਤ੍ਰ ਹੋਵੇ ਤੇ ਬਾਕੀ ਦੇ ਅੱਖਰ ਬੀਜਮੰਤ੍ਰ ਨਾ ਹੋਣ। ਗੁਰ ਪ੍ਰਤਾਪ ਸੂਰਜ ਦੀ ਰਾਸ ਸੱਤਵੀਂ ਦੇ ਅੰਸੂ ਤ੍ਰਿੰਨ ਅੰਕ ੪੧ ਵਿਚ ਕਵਿ ਜੀ ਇਹੋ ਭਾਵ ਅਪਣਾ ਆਪ ਸਪਸ਼ਟ ਕਰਦੇ ਹਨ। ਯਥਾ:—

ਚਤੁਰ ਵੀਜ ਚਹੁੰ ਜੁਗ ਕੇ ਕਾਢੇ। ਵੀਜ ਪ੍ਰਤਾਪ ਜੁਗਨ ਬਲ ਬਾਢੇ।
ਚਾਰ ਪਦਾਰਥ ਵੀਜ ਮਹੀ ਪੁਨ। ਪ੍ਰਣਵ ਆਦਿ ਪ੍ਰਗਟੇ ਹੈਂ ਧਰ ਧਨ ॥ ੪੧ ॥

ਚਵ੍ਹਾਂ ਅੱਖਰਾਂ ਦੀ ਵਜਾਖਜਾ ਲਈ ਦੇਖੋ ਪਿੱਛੇ, ਅੰਕ ੬੫ ਸਾਰਾ।

ਚੌਪਈ–ਅੱਖਰ ਮਧੁਰ ਮਨੋਹਰ ਚਾਰ। ਚਾਰ ਬੇਦ ਕੇ ਜਾਨਹੁ ਸਾਰ।
ਚਾਰ ਬਰਨ ਕੋ ਹਰਨ ਬਿਕਾਰ। ਚਾਰ ਜੁ ਆਸ਼੍ਰਮ ਸੁਖਦ ਅਚਾਰ॥੬੯॥

ਮਧੁਰ=ਮਿੱਠੇ, ਕੋਮਲ। ਤ. ਦ. ਭ. ਆਦਿ ਅੱਖਰ ਉਚਾਰਣ ਵਿਚ ਕਰੜੇ ਹਨ, ਪਰ ਵ. ਹ. ਗ. ਰ. ਚਾਰੇ ਉਚਾਰਣ ਵਿਚ ਕੋਮਲ ਹਨ। (ਅ) ਸਿਮਰਣ ਕਰਦਿਆਂ ਜੋ ਰਸ ਅਵਸਥਾ ਹੁੰਦੀ ਹੈ ਉਸ ਵਲ ਬੀ ਇਸ਼ਾਰਾ ਹੈ।

ਮਨੋਹਰ=ਮਨ ਨੂੰ ਹਰ ਲੈਣ ਵਾਲੇ। ਜਦੋਂ ਨਾਮ ਮਨ ਵਿਚ ਨਿਵਾਸ ਕਰਦਾ ਹੈ ਤਦ ਮਨ ਦਾ ਰੁਖ ਸਾਈਂ ਵਲ ਹੋ ਜਾਂਦਾ ਹੈ, ਇਹ ਰੁਖ ਲਿਵ ਬਣਦੀ ਜਾਂਦੀ ਹੈ, ਕਦੇ ਮਨ ਉਸ ਇਕਾਗ੍ਰਤਾ ਵਿਚ ਮਾਨੋਂ ਗੁੰਮ ਹੋ ਜਾਂਦਾ ਹੈ, ਉਸ ਵੱਲ ਇਸ਼ਾਰਾ ਹੈ 'ਮਨੋਹਰ' ਪਦ ਤੋਂ।

ਚਾਰ=ਚਾਰ। ਮੁਰਾਦ ਹੈ ਇਹ ਚਾਰ ਅੱਖਰ।

(ਅ) ਅਥਵਾ ਚਾਰੁ=ਸੁੰਦਰ, ਮਨ ਨੂੰ ਭਾ ਜਾਣ ਵਾਲੇ। ਨਿਤ ਸਿਮਰਣ ਕਰਨ ਵਾਲੇ ਦੇ ਮਨ ਨੂੰ ਨਾਮ ਐਸਾ ਭਾ ਜਾਂਦਾ ਹੈ ਕਿ ਉਸ ਤੋਂ ਫਿਰ ਵਿੱਛੁੜ ਨਹੀਂ ਸਕਦੇ।

ਚਾਰ ਬੇਦ=ਚਤੁਰ ਵੇਦ–ਪਰਮੇਸ਼ੁਰ, ਈਸ਼ੂਰ*।

(ਅ) ਚਾਰੋਂ ਵਿਦਜਾ ੧. ਵੇਦ–ਅਰਥਾਤ ਤਿੰਨੇ (ਹੁਣ ਚਾਰੇ) ਵੇਦ। ੨. ਆਨੀਕਿਜ਼ਕੀ, ਨਜਾਯ ਤੇ ਫਿਲਸਫਾ ਆਦਿ। ੩. ਡੰਡ ਨੀਤੀ=ਰਾਜਨੀਤੀ ਆਦਿ। ੪. ਵਾਰਤਾ=ਵਰਤਾਰੇ ਦੀਆਂ ਵਿਦਜਾਂ ਜਿਹਾ ਕੁ ਚਕਿਤਸਾ, ਵਪਾਰ, ਖੇਤੀ, ਸ਼ਿਲਪ ਆਦਿ।

(ਏ) ਚਾਰ ਬੇਦ=ਰਿਗ, ਯਜੁਰ, ਸ਼ਾਮ, ਅਥਰਬਣ। ਚੌਹਾਂ ਵਿਚ ਗੀਤ ਤੇ ਸਤਰਾਂ ਹਨ ਸਤੁਤੀ ਦੀਆਂ ਯਾ ਯੱਗ ਆਦਿ ਲਈ। ਮੁਰਾਦਾਂ ਅਕਸਰ ਦੋ ਹਨ, ੧. ਅਰਥ ਸਿੱਧੀ ਜੋ ਬਹੁਤੀ ਹੈ, ੨. ਕਿਤੇ ਕਿਤੇ ਮਹਿਮਾਂ ਤੇ ਪਾਪਾਂ ਤੋਂ ਛੁਟਕਾਰੇ ਦੀ ਮੰਗ, ਮੋਖ ਆਦਿ ਹਨ। ਪਰੰਤੂ ਉਸ ਸਮੇਂ ਦੇ ਵਿਦ੍ਵਾਨ 'ਵੇਦ' ਪਦ ਅਕਸਰ ਉਪਨਿਖਧਾਂ ਲਈ ਤੇ ਕਈ ਵੇਰ ਸਾਰੇ ਹੀ ਸ਼ਾਸਤ੍ਰਾਂ ਲਈ ਸਮੁੱਚਾ ਵਰਤ ਲੈਂਦੇ ਸਨ।

---

*ਦੇਖੋ ਹਿੰਦੀ ਵ੍ਰਿਹਤ ਸ਼ਬਦ ਸਾਗਰ ਪੰਨਾ ੯੩੬ ਕਾਲਮ ੨, ਚਤੁਰ੍ਵੇਦ ਪਰਮੇਸ਼੍ਵਰ।

ਸਾਰ*=ਸਿੱਧ ਯੁਕਤੀ, ਜਿਸ ਨੂੰ ਕੋਈ ਖੰਡਨ ਨਾ ਕਰ ਸਕੇ।
(ਅ) ਸਭ ਤੋਂ ਉੱਤਮ ਤੇ ਚੋਣਵਾਂ ਹਿੱਸਾ, ਉੱਤਮ ਤੇ ਸ੍ਰੇਸ਼ਟ।
(ਏ) ਅੰਮ੍ਰਿਤ।
(ਸ) ਸਿੱਧਾਂਤ, ਸਿੱਟੇ ਦੀ ਗਲ।
ਚਾਰ ਵਰਨ=ਚਾਰ ਰੰਗ, ਭਾਵ ਚਾਰ ਮੁੱਖ ਜਾਤੀਆਂ:-
ਖਤ੍ਰੀ, ਬ੍ਰਹਮਣ, ਵੈਸ਼, ਸ਼ੂਦ੍ਰ।
ਹਰਨ=ਦੂਰ ਕਰਨ ਵਾਲੇ। ਬਿਕਾਰ=ਮਾੜੇ ਕੰਮ, ਪਾਪ, ਐਬ।
ਚਾਰ ਆਸ਼੍ਰਮ=ਜ਼ਿੰਦਗੀ ਦੇ ਚਾਰ ਵਰਤਾਰੇ। ਬ੍ਰਹਮਚਰਯ, ਗ੍ਰਿਹਸਤ, ਬਾਣ ਪ੍ਰਸਤ, ਸੰਨਜਾਸ। ਸੁਖਦ=ਸੁਖਦਾਈ।
ਅਚਾਰ=ਆਚਰਣ-ਵਰਤਾਉ, ਕਿਸੇ ਧਾਰਨਾਂ ਨੂੰ ਧਾਰਨ ਕਰਨਾ। ਭਾਵ ਸਿਮਰਣ ਤੋਂ ਹੈ। (ਅ) ਆਚਾਰ:=ਕੰਮ, ਚਲਨ, ਤ੍ਰੀਕਾ, ਮਰਯਾਦਾ, ਕਿਸੇ ਆਸ਼੍ਰਮ ਯਾ ਧਰਮ ਦਾ ਸੰਕੇਤਕ ਤ੍ਰੀਕਾ। ਖਾਸ ਤਰ੍ਹਾਂ ਜ਼ਿੰਦਗੀ ਬਸਰ ਕਰਨ ਦਾ ਤ੍ਰੀਕਾ। ਫਰਜ਼। ਧਰਮ।

ਅਰਥ-(ਏਹ) ਚਾਰੋਂ ਅੱਖਰ ਮਿੱਠੇ (ਤੇ) ਮਨੋਹਰ ਹਨ, ਪਰਮੇਸ਼ੁਰ ਦੇ (ਲਖਾਉਣ ਲਈ) ਸਿੱਧ ਯੁਕਤੀ ਜਾਣ ਲਓ।
ਚਹੁੰ ਹੀ ਵਰਨਾਂ ਦੇ ਪਾਪ ਹਰਨ ਨੂੰ (ਸਮਰੱਥ ਹਨ), ਚੌਹਾਂ ਹੀ ਆਸ਼੍ਰਮਾਂ (ਲਈ ਇਸ ਦਾ) ਆਚਰਨ (=ਧਾਰਨ ਕਰਨਾ) ਸੁਖ ਦੇਣ ਵਾਲਾ ਹੈ।

ਭਾਵ-ਚਾਰ ਅਖਰ - ਵ. ਹ. ਗ. ਰ. ਦਾ ਉਚਾਰਣ ਕੋਮਲ ਹੈ, ਇਸ ਕਰਕੇ ਇਨ੍ਹਾਂ ਨੂੰ ਮਧੁਰ ਕਿਹਾ ਹੈ, ਮਿੱਠੀ ਸ਼ੈ ਮਨ ਨੂੰ ਸੁਤੇ ਪਿਆਰੀ ਲਗਦੀ ਹੈ ਇਸ ਕਰਕੇ ਮਨੋਹਰ ਕਿਹਾ ਹੈ। ਫਿਰ ਚਾਰ ਅੱਖਰਾਂ ਦੀ ਮਹਿਮਾ ਨਿਰੀ ਅੱਖਰਾਂ ਦੀ ਹੈਸੀਅਤ ਵਿਚ ਹੀ ਨਹੀਂ, ਸਗੋਂ ਉਨ੍ਹਾਂ ਤੋਂ ਬਣੇ ਨਾਮ-ਵਾਹਿਗੁਰੂ-ਦੇ ਸਿਮਰਣ ਦੀ ਤਾਸੀਰ ਨੂੰ ਬੀ ਕੀਰਤੀ ਦੇ ਰੂਪ ਵਿਚ ਵਰਣਨ ਕਰ ਰਹੇ ਹਨ। ਜੋ ਸਿਮਰਣ ਕਿ ਸ਼ੁਰੂ ਵਿਚ ਅਲੂਣੀ ਸਿਲ ਪਰ ਅੰਤ ਨੂੰ ਉਹ 'ਅਮਿਓ ਰਸ ਇਖੀ' ਤੋਂ ਬੀ ਮਿੱਠਾ ਤੇ ਮਨ ਨੂੰ ਪਿਆਰ ਵਿਚ ਗੁੰਨ੍ਹ ਦੇਣ ਵਾਲਾ ਹੈ। ਤਾਸੀਰ ਵਾਹਿਗੁਰੂ ਸਿਮਰਣ ਦੀ ਮਨ ਨੂੰ ਇਕਾਗਰ ਲਿਵ ਵਾਲਾ ਤੇ ਰਸੀਆ ਬਣਾ ਦੇਣ ਵਾਲੀ ਵਰਣਨ ਕੀਤੀ ਹੈ। ਹੁਣ ਵਿਚਾਰ ਪਖ ਦੀ ਤਾਸੀਰ ਦੱਸਦੇ ਹਨ:-ਕਿ ਵਾਹਿਗੁਰੂ ਦੇ ਲਖਾਉਣ ਲਈ ਇਹ ਅਖੰਡਨ

*ਸਾਰ ਪਦ ਦੇ ਹੋਰ ਅਰਥ ਇਹ ਬੀ ਹਨ:-ਉੱਤਮ, ਵਧੀਆ, ਸਿੱਧ ਯੁਕਤੀ, ਰਸ, ਤਾਕਤ, ਸੱਤਜਾ, ਤੱਤ, ਕਿਸੇ ਵਸਤੂ ਦਾ ਸਤ, ਅੰਮ੍ਰਿਤ, ਸਿੱਧਾਂਤ, ਸਿੱਟੇ ਦੀ ਗਲ, ਮਿੱਝ, ਹਵਾ, ਬੀਮਾਰੀ, ਪਾਕ, ਕਰੜਾਈ, ਮਜ਼ਬੂਤੀ, ਦਹੀਂ, ਮਲਾਈ, ਮੱਖਣ, ਬਹਾਦਰੀ, ਦੌਲਤ, ਸ਼ਤ੍ਰੰਜ ਦਾ ਮੋਹਰਾ, ਕੀਮਤ, ਸੰਖੇਪ ਭਾਵ, ਸੱਜੀ, ਪਾਣੀ, ਯੋਗਤਾ, ਲੋਹਾ, ਮੰਗਲ, ਅਸਲੀ, ਦੂਰਬਾ ਘਾਸ, ਸਾਰਿਕਾ ਬ੍ਰਿਛ, ਇਕ ਪੰਛੀ ਸਾਰਿਕਾ।

ਯੁਕਤੀਆਂ ਹਨ। ਯੁਕਤੀਆਂ ਖੰਡਨ ਮੰਡਨ ਹੁੰਦੀਆਂ ਹਨ ਪਰ ਜਿਸ ਦੇ ਹਿਰਦੇ ਵਿਚ ਰਸ ਲਿਵ,ਇਕਾਗ੍ਰਤਾ ਆਕੇ ਅਕਾਲ ਪੁਰਖ ਦੀ ਅਨੁਭਵਤਾ ਯਾ ਸਾਖਜਾਤਕਾਰ ਹੋ ਜਾਂਦਾ ਹੈ, ਫੇਰ ਕਿਸੇ ਯੁਕਤੀ ਦੀ ਲੋੜ ਬਾਕੀ ਨਹੀਂ ਰਹਿੰਦੀ; ਇਹ ਪ੍ਰਤੱਖ ਅਨੁਭਵ ਵਿਚ ਆ ਜਾਣਾ ਉਹ ਯੁਕਤੀ ਹੈ ਜਿਸ ਦਾ ਖੰਡਨ ਨਹੀਂ ਹੈ।

ਇਸ ਤੁਕ ਦੇ ਹੋਰ ਅਰਥ ਭੀ ਹੋ ਸਕਦੇ ਹਨ। ਵੇਦ ਨਾਮ ਵਿਦਜਾ ਦਾ ਬੀ ਹੈ, ਵਿਦਜਾ ੪ ਹਨ, ਇਕ ਹੋਰ ਹਿਸਾਬ ਨਾਲ ਵਿਦਜਾ ੧੪ ਬੀ ਹਨ! ਚਾਰ* ਵਿਦਜਾ ਦਾ ਵੇਰਵਾ ਅਸੀਂ ਪਿੱਛੇ 'ਚਾਰ ਬੇਦ' ਦੇ ਪਦਾਰਥਾਂ ਵਿਚ ਦੱਸ ਆਏ ਹਾਂ। ਇਨ੍ਹਾਂ ਚਹੁੰਆਂ ਵਿਦਜਾ ਵਿਚੋਂ 'ਵਾਹਿਗੁਰੂ' ਪਦ ਉਤਮ ਤੇ ਸ੍ਰੇਸ਼ਟ ਬ੍ਰਹਮ-ਵਿਦਜਾ ਦਾ ਹੈ; ਕਿਉਂਕਿ ਇਹ ਅੱਖਰ ਆਤਮ ਤੱਤ ਵਸਤੂ ਦੇ ਲਖਾਯਕ ਹਨ, ਇਹ ਆਤਮ ਵਿੱਦਜਾ ਦਾ ਸਰੂਪ ਹਨ। ਜੋ ਅਰਥ ਚਹੁੰਆਂ ਅਖਰਾਂ ਦੇ ਕਵਿ ਜੀ ਨੇ ਕੀਤੇ ਹਨ ਉਨ੍ਹਾਂ ਦੀ ਵਿਚਾਰ ਆਤਮ ਵਿੱਦਜਾ ਦੀ ਦਾਤੀ ਹੈ। ਇਥੇ ਕਵਿ ਜੀ ਦਾ ਸਿੱਧਾਂਤ ਵਾਹਿਗੁਰੂ ਨੂੰ ਚਹੁੰ ਵਿਦਜਾ ਤੋਂ ਸ੍ਰੇਸ਼ਟ ਪੰਜਵੀਂ ਵਿੱਦਜਾ --ਆਤਮਾ ਨੂੰ ਪ੍ਰਾਪਤ ਹੋ ਜਾਣ ਦੀ ਅਮਲੀ ਵਿੱਦਜਾ-- ਆਖਣ ਤੋਂ ਹੈ। ਜਿਸਦੇ ਅਭਜਾਸ ਨਾਲ ਆਤਮਾ ਨੂੰ ਜਾਣਨਾ ਮਾਤ੍ਰ ਨਹੀਂ ਪਰ ਪ੍ਰਾਪਤੀ ਹੱਥ ਆਉਂਦੀ ਹੈ।

ਜੇ ਇਸ ਤੁਕ ਦਾ ਇਹ ਅਰਥ ਕੀਤਾ ਜਾਵੇ ਕਿ 'ਚਾਰਾਂ ਵੇਦਾਂ ਦਾ ਸਿੱਧਾਂਤ ਇਹ ਚਾਰ ਅੱਖਰ ਹਨ' ਤਾਂ ਇਸ ਯੁਕਤੀ ਨਾਲ ਸਾਰਥਕ ਹੋ ਜਾਂਦਾ ਹੈ-'ਸਗਲ ਮਤਾਂਤ ਕੇਵਲ ਹਰਿ ਨਾਮ।' [ਖਉੜੀ ਸੁਖਮਨੀ ਮ: ੫] । ਸਾਰੇ ਮਤਾਂ ਦਾ ਅੰਤਲਾ ਸਿਧਾਂਤ-ਪਰਮੇਸ਼ੁਰ ਦਾ ਨਾਮ ਹੈ। ਸੋ ਵੇਦ ਬੀ ਇਕ ਮਤ ਨੂੰ ਪ੍ਰਤਿਪਾਦਨ ਕਰਦੇ ਹਨ-ਸਗਲ-ਪਦ ਦੇ ਓਹ ਅੰਤ੍ਰ ਭੂਤ ਹਨ, ਇਸ ਕਰਕੇ ਉਨ੍ਹਾਂ ਦਾ ਸਿੱਧਾਂਤ ਬੀ ਨਾਮ ਹੀ ਹੈ। ਕਵਿ ਜੀ ਨੇ ਇਹ ਖਜਾਲ ਕਈ ਵੇਰ ਦੁਹਰਾਯਾ ਹੈ ਤੇ ਵੇਦ ਦਾ ਸਾਰ ਆਖਿਆ ਹੈ; ਉਥੇ ਇਹ ਆਸ਼ਾ ਜਾਪਦਾ ਹੈ ਕਿ ਜੋ ਕੁਛ ਵੇਦਾਂ ਵਿਚ-ਸਾਰ-ਗਲ ਹੈ, ਸੋ ਇਹੋ ਹੈ: ਕਵਿ ਜੀ ਆਪ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਰਾਸ ੭ ਅੰਸੂ ੪ ਵਿਖੇ ਗੁਰਬਾਣੀ ਨੂੰ ਸ਼ਾਸਤ੍ਰ ਵੇਦ ਤੋਂ ਚਾਰ ਗੁਣਾ ਵਧੇਰਾ ਫਲਦਾਯਕ ਦੱਸਦੇ ਹਨ। ਯਥਾ:-

ਦੋਹਰਾ-ਸ਼ਾਸਤ੍ਰ ਵੇਦ ਕੇ ਅਰਥ ਫਲ ਜਦਪਿ ਵਿਚਾਰੈ ਧਾਰਿ।
ਸ਼੍ਰੀ ਗੁਰ ਗ੍ਰੰਥ ਵਿਲੋਕ ਤੇ ਦੇਵੈਗੋ ਫਲ ਚਾਰ। ੧੦।

ਗੁਰਬਾਣੀ ਨੂੰ ਸਾਰ (ਤੱਤ) ਇਉਂ ਕਹਿੰਦੇ ਹਨ ਕਿ ਇਸ ਵਿਚ ਨਿਰਾ ਤੱਤ੍ਰ ਹੈ, ਬਹੁਤ ਅਸਾਰ ਵਿਚ ਲੁਕਾਕੇ ਥੋੜਾ ਸਾਰ ਰਖਿਆ ਹੋਇਆ ਨਹੀਂ, ਪਰ ਇਹ ਸਾਰਾ ਹੀ ਸਾਰ ਹੈ। ਅਪਣੇ ਸਾਰ ਵਿਚ ਗੁਰੂ ਸਿੱਧਾਂਤ ਕਿਸੇ ਸਤ ਸ਼ਾਸਤ੍ਰ ਦੇ ਸੱਚ ਦਾ ਵਿਰੋਧੀ ਨਹੀਂ।

ਪਰੰਤੂ ਚੋਹਾਂ ਵੇਦਾਂ ਵਿਚ ਵਾਹਿਗੁਰੂ ਨਾਮ ਹੈ, ਯਾ ਚੋਹਾਂ ਨੇ ਇਸ ਵਾਹਿਗੁਰੂ ਨਾਮ ਨੂੰ ਪ੍ਰਤਿਪਾਦਨ ਕੀਤਾ ਹੈ, ਚਾਰ ਅੱਖਰ ਇਕ ਇਕ ਵੇਦ ਦੇ ਸਿੱਧਾਂਤ ਨਾਲ ਤਅੱਲਕ ਰਖਦੇ ਹਨ ਇਹ ਗਲ ਗ਼ਲਤ ਹੈ, ਭਾਈ ਗੁਰਦਾਸ ਜੀ ਦੱਸਦੇ ਹਨ:-

*ਮਨੂੰ ਜੀ ਨੇ ੨.੪੩ ਵਿਚ ਚਾਰ ਵਿਦਜਾ ਗਿਣੀਆਂ ਹਨ।

'ਵੇਦ ਕਤੇਬ ਅਗੋਚਰਾ ਵਾਹਿਗੁਰੂ ਗੁਰ ਸਬਦ ਸੁਣਾਯਾ'। ਤੀਸਰੇ ਸਤਿਗੁਰੂ ਜੀ ਨੇ ਭੀ ਕਿਹਾ ਹੈ:—'ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ'। ਅਰਥਾਤ ਏਹ ਕਿਸੇ ਪੁਸਤਕ ਦੀ ਬਾਣੀ ਨਹੀਂ ਇਹ ਆਪਣੀ ਨਿਰੰਕਾਰ ਦੀ ਘੱਲੀ ਬਾਣੀ ਹੈ। ਫਿਰ, ਵਾਹਿਗੁਰੂ ਨਾਮ ਯਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਿੱਤੇ ਗਯਾਨ ਨੂੰ ਕਿਸੇ ਵੇਦ ਕਤੇਬ ਦਾ ਟੀਕਾ ਕਹਿਣਾ ਬੀ ਗੁਰੂ ਸਿੱਧਾਂਤ ਵਿਰੁੱਧ ਹੈ। ਗੁਰੂ ਸਾਹਿਬ ਆਪ ਦੱਸਦੇ ਹਨ ਕਿ ਉਨ੍ਹਾਂ ਨੂੰ ਸਿੱਧਾ ਵਾਹਿਗੁਰੂ ਤੋਂ ਗਯਾਨ ਪ੍ਰਾਪਤ ਹੁੰਦਾ ਹੈ:—

'ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ'॥ [ਸ੍ਰੀ: ਮ: ੫

'ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ'॥ [ਗਉ: ਵਾ: ਮ: ੪

'ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ'॥ [ਭਿਵੰ: ਮ: ੧

'ਜੋ ਨਿਜ ਪ੍ਰਭੁ ਮੋ ਸੋ ਕਹਾ ਸੋ ਕਹਿ ਹੋ ਜਗ ਮਾਹਿ'॥ [ਬਚਿੱਤ੍ਰ ਨਾ:ਪਾ: ੧੦

ਵੇਦਾਂ ਵਿਚ ਚੰਦ ਸੂਰਜ ਅਗਨੀ ਆਦਿ ਕੁਦਰਤੀ ਜ਼ਲਵਿਆਂ, ਅਤੇ ਬ੍ਰਹਮਾਂ ਵਿਸ਼ਨੂੰ ਆਦਿ ਦੇਵਤਿਆਂ, ਧਨ ਧਾਨ ਗਊਆਂ ਦੀ ਬ੍ਰਿਧੀ ਦੀਆਂ ਬੇਨਤੀਆਂ ਆਦਿ ਦੇ ਬਿਨਾਂ ਇਕ ਵਾਹਿਗੁਰੂ ਦਾ ਬੀ ਜ਼ਿਕਰ ਹੈ (ਖਾਸ ਕਰ ਉਪਨਿਖਧ ਵਿਚ)। ਸੋ ਇਹ ਵੇਦਾਂ ਵਿਚ ਸਾਰ ਵਸਤੂ ਹੈ, ਤੇ ਵਾਹਿਗੁਰੂ ਦਾ ਅਰਥ ਬੀ ਇਕ ਅਕਾਲ ਪੁਰਖ ਹੈ, ਐਉਂ ਦੋਵੇਂ ਸਾਰ ਮਿਲ ਜਾਂਦੇ ਹਨ।

ਏਹ ਚਾਰ ਅੱਖਰ, ਚਹੁੰ ਵਰਨਾਂ ਦਾ ਵਿਕਾਰ ਹਰਨ ਵਾਲੇ ਹਨ। ਭਾਵ ਏਹ ਕਿ ਇਹ ਮੰਤ੍ਰ ਚੌਹਾਂ ਵਰਣਾਂ ਦੇ ਸਿਮਰਣ ਦਾ ਹੈ। ਇਹ ਨਹੀਂ ਕਿ ਕਿਸੇ ਵਰਣ ਨੂੰ ਇਹ ਵਿਹਤ ਹੈ ਤੇ ਕਿਸੇ ਨੂੰ ਅਵਿਹਤ। ਕਿਸੇ ਵਰਣ ਦਾ ਆਦਮੀ ਹੋਵੇ, ਅਰ ਉਸ ਦੇ ਵਿਚ ਕੋਈ ਅਵਗੁਣ ਹੋਵੇ, ਕੋਈ ਵਿਕਾਰ ਹੋਵੇ ਵਾਹਿਗੁਰੂ ਨਾਮ ਦੇ ਸਿਮਰਣ ਦੇ ਨਾਲ ਉਸ ਦਾ ਓਹ ਵਿਕਾਰ ਔਗੁਣ ਦੂਰ ਹੋਵੇਗਾ ਤੇ ਉਹ ਪਰਮ ਪਦ ਤੇ ਅੱਪੜੇਗਾ।

ਚਾਰ ਆਸ਼੍ਰਮ। ਜੀਵਨ ਦੇ ਚਾਰ ਹਿੱਸੇ:—੧. ਬ੍ਰਹਮਚਰਯ, ਅਰਥਾਤ ਵਿਦ੍ਯਾ ਪਾਉਣ ਦਾ ਸਮਾਂ। ੨. ਗ੍ਰਿਹਸਤ। ੩. ਬਾਣ, ਪ੍ਰਸਤ, ਬਨਬਾਸੀ ਯਾ ਤਪਸ੍ਯਾ। ੪. ਸੰਨ੍ਯਾਸ, ਤ੍ਯਾਗ ਯਾ ਭਿੱਖੂ ਅਵਸਥਾ। ਏਹ ਚਾਰੇ ਆਸ਼੍ਰਮ ਜੇ ਨਾਮ ਨੂੰ ਧਾਰਨ ਕਰ ਲੈਣ ਤਾਂ ਇਹ ਚਉਹਾਂ ਨੂੰ ਸੁਖਦਾਈ ਹੈ, ਹਰ ਆਸ਼੍ਰਮ ਵਾਲੇ ਨੂੰ ਨਾਮ ਦੀ ਧਾਰਨਾਂ ਸੁਖਦਾਈ ਹੈ। ਜੇ ਆਚਾਰ ਦਾ ਦੂਸਰਾ ਅਰਥ ਧਰਮ ਲੀਤਾ ਜਾਏ ਤਾਂ ਵਿਚਾਰ ਐਉਂ ਹੈ:—ਸ਼ਾਸਤ੍ਰਾਂ ਨੇ ਇਨ੍ਹਾਂ ਚਹੁੰ ਆਸ਼੍ਰਮਾਂ ਦੇ ਅੱਡ ਅੱਡ ਆਚਾਰ ਯਾ ਧਰਮ ਥਾਪੇ ਹਨ। ਚੌਹਾਂ ਵਿਚ ਜੇ ਧ੍ਯਾਨ ਅਕਾਲ ਪੁਰਖ ਵੱਲ ਨਾ ਹੋਵੇ ਤਾਂ ਸਾਰੇ ਧਰਮ 'ਫ਼ਰਜ਼ਾਂ ਦੇ ਨਿਬਾਹ ਮਾਤ੍ਰ' ਦੇ 'ਸ਼੍ਰਮ ਅਰ ਥਕਾਨ ਦਾ ਘਰ' ਹਨ। ਅਕਾਲ ਪੁਰਖ ਵੱਲ ਧ੍ਯਾਨ ਸਿਮਰਣ ਨਾਲ ਰਹਿੰਦਾ ਹੈ ਤੇ ਸਿਮਰਣ ਲਈ ਵਾਹਿਗੁਰੂ ਮੰਤ੍ਰ ਦੀ ਵਿਸ਼ੇਸ਼ਤਾ ਕਵਿ ਜੀ ਪਿੱਛੇ ਕਹਿ ਆਏ ਹਨ ਸੋ ਚੌਹਾਂ ਆਸ਼੍ਰਮਾਂ ਵਿਚ ਵਾਹਿਗੁਰੂ ਦਾ ਸਿਮਰਣ ਕਰਨਾ ਚੌਹਾਂ ਲਈ ਹੀ ਸੁਖਾਂ ਦਾ ਦਾਤਾ ਹੈ।

ਚਾਰ ਮੁਕਤਿ ਕੇ ਇਹੁ ਦਰ ਚਾਰ। ਕਿਧੌਂ ਵਿਸ਼ਨੁ ਕੀ ਹੈਂ ਭੁਜ ਚਾਰ।
ਚਾਰੁਪਦੇਸ਼ ਚੱਕ ਜੇ ਚਾਰ। ਚਾਰ ਅਵਸਥਾ ਮਹਿੰ ਸੁਖਕਾਰ॥ ੭੦॥

ਚਾਰ ਮੁਕਤਿ=ਚਾਰ ਮੁਕਤੀਆਂ, ਜੋ ਏਹ ਹਨ:–
ਸਾਲੋਕ=ਉਸ ਦੇ ਦੇਸ਼ ਦਾ ਨਿਵਾਸ।
ਸਾਰੂਪ=ਉਸਦੇ ਰੂਪ ਜੇਹਾ ਰੂਪ। ਸਾਮੀਪ=ਉਸ ਦੇ ਨੇੜੇ ਨਿਵਾਸ।
ਸਾਯੁਜ=ਉਸ ਨਾਲ ਮਿਲਾਪ (ਵਸਲ)।
ਦਰ=ਦਰਵਾਜ਼ਾ। ਭਾਵ ਅਪੜਾਉਣ ਦਾ ਵਸੀਲਾ।
ਕਿਧੌਂ=ਕਿਧਰੋਂ, ਭਾਂਵੇਂ, ਮਾਨੋ, ਯਾ।
ਭੁਜ ਚਾਰ=ਚਾਰ ਭੁਜਾਂ ਵਿਸ਼ਨੂੰ ਦੀਆਂ, ਇਨ੍ਹਾਂ ਵਿਚ ਚਾਰ ਚੀਜ਼ਾਂ ਹਨ:–
ਸੰਖ=ਚਿੰਨ ਹੈ ਸੁਤਿਆਂ ਨੂੰ ਬੰਦਗੀ ਲਈ ਜਗਾਉਣ ਦਾ। ਯਾ ਸੁੱਤੀ ਸੁਰਤ ਨੂੰ ਜਾਗ੍ਰਤ ਦੇਣ ਦਾ। ਚੱਕ੍ਰ=ਵੈਰੀ ਨੂੰ ਦੂਰੋਂ ਮਾਰ ਦੇਣ ਦਾ ਸ਼ਸਤ੍ਰ। ਕਾਮ ਕ੍ਰੋਧ ਆਦਿ ਨੂੰ ਨੇੜੇ ਨਾ ਢੁੱਕਣ ਦੇਣ ਦੀ ਸ਼ਕਤੀ। ਗਦਾ=ਨੇੜੇ ਆ ਢੁਕੇ ਵੈਰੀ ਨੂੰ ਮਾਰਨ ਦਾ ਸ਼ਸਤ੍ਰ। ਅੰਦਰ ਵਸਦੇ ਬੁਰੇ ਸੰਸਕਾਰਾਂ ਦੀ ਰੁਚੀ ਨੂੰ ਮਾਰਨ ਵਾਲੀ ਸ਼ਕਤੀ। ਪਦਮ=ਬਿਜੋਮਾਨ ਹੋਕੇ ਸੁਖ, ਮੰਗਲ। ਸ਼ਾਂਤਿ, ਆਨੰਦ ਅਵਸਥਾ ਦਾ ਚਿੰਨ੍ਹ।
ਚਾਰੁਪਦੇਸ਼=ਚਾਰ ਉਪਦੇਸ਼। ਜੋ ਏਹ ਹਨ,–ਭਗਤਿ, ਯੋਗ, ਵਿਰਾਗ, ਗਿਆਨ। (ਅ) ਚਾਰੁ ਉਪਦੇਸ਼=ਸੁੰਦਰ ਉਪਦੇਸ਼।
ਚੱਕ ਜੇ ਚਾਰ=ਚਾਰ ਚੱਕ, ਪੂਰਬ, ਪੱਛਮ, ਉੱਤਰ, ਦੱਖਣ ਦੇ ਸਾਰੇ ਦੇਸ਼, ਭਵ ਸਾਰਾ ਜਗਤ।
ਚਾਰ ਅਵਸਥਾ=ਜਾਗ੍ਰਤ, ਸੁਪਨ, ਸਖੋਪਤ, ਤੁਰੀਆ।
(ਅ) ਚਾਰ ਉਮਰਾ–ਬਾਲਕ, ਕਿਸ਼ੋਰ, ਜੁਵਾ, ਬ੍ਰਿੱਧ।

ਅਰਥ—(ਮਾਨੋ) ਚਾਰ ਮੁਕਤੀਆਂ ਦੇ ਇਹ ਚਾਰ ਦਰਵਾਜੇ (ਅਪੜਾਉਨ ਦੇ ਵਸੀਲੇ) ਹਨ, ਯਾ (ਮਾਨੋ) ਵਿਸ਼ਨੂ ਦੀਆਂ ਚਾਰ ਭੁਜਾਂ ਹਨ, (ਯਾ) ਚਾਰ ਚੱਕਾਂ ਨੂੰ ਸੁੰਦਰ ਉਪਦੇਸ਼ ਹਨ, ਚਾਰੋਂ (ਹੀ) ਅਵਸਥਾ ਵਿੱਚ ਸੁਖਦਾਤੇ ਹਨ।

ਭਾਵ—ਚਾਰ ਅੱਖਰਾਂ ਵਾਲੇ ਵਾਹਿਗੁਰੂ ਪਦ ਦਾ ਸਿਮਰਣ ਮਾਨੋ ਚਾਰ ਮੁਕਤੀਆਂ ਦੀ ਪ੍ਰਾਪਤੀ ਦਾ ਵਸੀਲਾ ਹੈ, ਅਰਥਾਤ ਇਕ ਇੱਕ ਮੁਕਤੀ ਲਈ ਵੱਖਰੇ ਵੱਖਰੇ ਸਾਧਨਾਂ ਦੀ ਲੋੜ ਨਹੀਂ, ਇਸੇ ਇੱਕ ਨਾਮ ਦੇ ਪ੍ਰਤਾਪ ਨਾਲ ਪ੍ਰੇਮੀ ਪੁਰਖ ਚੋਹਾਂ ਦੇ ਵਿਚਦੀ ਲੰਘਦਾ ਪੂਰਨ ਪਦ ਤੇ ਪਹੁੰਚ ਜਾਵੇਗਾ। ਚੌਹਾਂ ਮੁਕਤੀਆਂ ਵਿਚੋਂ ਜਿਹੜੀ ਦੀ ਲੋੜ ਹੋਵੇ ਉਹ, ਯਾ ਚੌਹਾਂ ਦੇ ਰੰਗ ਦੇਖਦਿਆਂ ਅੰਤਲੀ ਤਕ ਅੱਪੜਨਾ, ਇਹ ਵਾਹਿਗੁਰੂ ਭਜਨ ਦੇ ਪ੍ਰਤਾਪ ਨਾਲ ਪ੍ਰਾਪਤ ਹੋ ਸਕਦਾ ਹੈ।

ਵਿਸ਼ਨੂੰ ਦੀਆਂ ਚਾਰ ਭੁਜਾਂ ਤੋਂ ਮਤਲਬ ਉਨ੍ਹਾਂ ਵਿਚ ਫੜੀਆਂ ਚਾਰ ਵਸਤਾਂ ਦਾ ਹੈ ਜੋ ਚਾਰ ਪ੍ਰਾਪਤੀਆਂ ਦੇ ਮਾਨੋਂ ਚਾਰ ਚਿੰਨ੍ਹ ਹਨ, ਵਾਹਿਗੁਰੂ ਨਾਮ ਦਾ ਜਪਣਾ 'ਸੰਖ'–ਦਾ ਅਸਰ ਰੱਖਦਾ ਹੈ, ਮਾਯਾ ਦੇ ਮਦ ਵਿਚ ਸੁੱਤੀ ਸੁਰਤੀ ਨੂੰ ਜਗਾ ਦੇਂਦਾ ਹੈ। 'ਗਦਾ'–ਅਪਣੇ ਕੀਤੇ ਬੁਰੇ ਕਰਮਾਂ ਦੇ ਫਲ, ਜੋ ਨਾਮ ਵਿਚ ਪੈਣੋ ਰੋਕਦੇ ਹਨ, ਜੋ ਸੂਖਮ ਸੰਸਕਾਰ ਯਾ ਮਨ ਦੀ ਅਰੁਚੀ, ਆਲਸ, ਵਿਖੇਪ ਬਣਕੇ ਮਾਯਾ ਵੱਲ ਝੁਕਾਉਂਦੇ ਹਨ, ਉਸ ਰੁਚੀ ਨੂੰ ਸਿਮਰਣ ਪ੍ਰਾਜੈ ਕਰਦਾ ਹੈ। 'ਚੱਕ੍ਰ' ਤੋਂ ਮੁਰਾਦ ਇਹ ਹੈ ਕਿ ਸੁੰਦਰ ਪਦਾਰਥ ਆਦਿ, ਅਤੇ ਮੋਹਿਤ ਕਰਨ ਵਾਲੇ ਵਿਸ਼ੇ ਕਾਮ, ਕ੍ਰੋਧ, ਲੋਭ, ਮੋਹ ਆਦਿ ਦੇ ਪ੍ਰਾਜੈ ਹੋ ਜਾਣ ਦੀ ਸ਼ਕਤੀ 'ਵਾਹਿਗੁਰੂ' ਸਿਮਰਣ ਵਿੱਚ ਹੈ। 'ਪਦਮ'–ਅੰਤ ਵਿਚ ਸਹਿਜ ਸੁਖ ਤੇ ਪਰਮਪਦ ਦੀ ਪ੍ਰਾਪਤੀ ਦੀ ਸੱਤਜਾ ਇਸ ਵਿੱਚ ਹੈ। ਪਦਮ ਦਾ ਅਰਥ ਹੈ ਕਮਲ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਕਮਲ ਦਾ ਖਿੜਨਾ ਪਰਮਪਦ ਦੇ ਭਾਵ ਵਿੱਚ ਆਇਆ ਹੈ। ਸੋ ਪਦਮ ਦਾ ਭਾਵ ਹੋਇਆ ਪਰਮ ਪਦ ਦੀ ਪ੍ਰਾਪਤੀ।

ਚਾਰ ਚੱਕ–ਸਾਰੀ ਦੁਨੀਆਂ (ਉੱਤਰ, ਪੂਰਬ, ਪੱਛਮ, ਦੱਖਣ ਸਾਰੀਆਂ ਦਿਸ਼ਾਂ ਵੱਲ ਫੈਲੇ ਇਲਾਕੇ) ਵਿੱਚ ਏਹ ਚਾਰ ਅੱਖਰ ਸੁੰਦਰ ਉਪਦੇਸ਼ ਹਨ; ਭਾਵ ਸਾਰੇ ਜਗਤ ਨੂੰ ਤਾਰਨ ਦੀ ਖੂਬਸੂਰਤੀ ਰੱਖਦੇ ਹਨ। ਜਾਂ ਭਗਤਿ, ਜੋਗ, ਵਿਰਾਗ, ਗਿਆਨ ਇਨ੍ਹਾਂ ਚਹੁਆਂ ਉਪਦੇਸ਼ਾਂ ਨੂੰ ਪ੍ਰਗਟ ਕਰਨ ਵਾਲੇ ਹੈਨ।

ਜਾਗ੍ਰਤ, ਸੁਪਨ, ਸਖੋਪਤ, ਤੁਰੀਆ ਚਹੁੰ ਹੀ ਅਵਸਥਾ ਵਿੱਚ ਵਾਹਿਗੁਰੂ ਨਾਮ ਸੁਖਦਾਈ ਹੈ। ਜਾਗ੍ਰਤ ਵਿਚ ਜਪਿਆ ਅੰਦਰ ਸਿੰਜਰ ਕੇ ਨੀਂਦ ਵਿਚ ਬੀ ਨਹੀਂ ਭੁੱਲਦਾ, ਗਾੜ੍ਹੀ ਨੀਂਦ ਵਿਚ ਬੀ ਨਹੀਂ ਭੁੱਲਦਾ, ਤੇ ਤੁਰੀਆ ਵਿਚ ਜਾਕੇ ਆਨੰਦ ਤੇ ਬਿਮਲ ਰੰਗ ਵਿਚ ਦਮਕਦਾ ਹੈ, ਅਵਸਥਾ ਤੋਂ ਪਾਰ ਹੋਕੇ ਨਾਮੀ ਵਿਚ ਪੁਚਾ ਦੇਂਦਾ ਹੈ। ਅਥਵਾ ਬਾਲਕ, ਕਿਸ਼ੋਰ, ਯੁਵਾ, ਵ੍ਰਿੱਧ ਆਦਿ ਸਭ ਅਵਸਥਾਂ (ਉਮਰਾਂ) ਵਿਚ ਜਾਪਕਾਂ ਨੂੰ ਸੁਖ ਦਾਤਾ ਹੈ।

ਦੋਹਰਾ–ਨ੍ਰਿਪ ਬਿਬੇਕ ਕੀ ਸੈਨ ਮਹਿੰ ਸੈਨਾਪਤਿ ਏ ਚਾਰ।
ਮੋਹ ਕਟਕ ਕੋ ਜੀਤਿ ਕੈ ਛਿਨ ਮਹਿੰ ਲੇਵਤਿ ਮਾਰ॥ ੭੯॥

{ ਨ੍ਰਿਪ=ਰਾਜਾ ਬਿਬੇਕ=ਗਯਾਨ। ਸੈਨ=ਸੈਨਾ, ਫੌਜ।
ਸੈਨਾਪਤਿ=ਸੈਨਾ ਦੇ ਮਾਲਕ, ਸਿਪਹ ਸਾਲਾਰ। ਕਟਕ=ਫੌਜ। }

ਅਰਥ–ਗਯਾਨ (ਰੂਪੀ) ਰਾਜੇ ਦੀ ਸੈਨਾ ਵਿਚ ਏਹ ਚਾਰ (ਅੱਖਰ ਮਾਨੋਂ ਚਾਰ) ਸੈਨਾਪਤਿ ਹਨ, (ਜੋ) ਮੋਹ (ਦੀ) ਫੌਜ ਨੂੰ ਜਿੱਤ ਕੇ ਛਿਨ ਵਿਚ ਮਾਰ ਲੈਂਦੇ ਹਨ।

ਭਾਵ–ਇੱਥੇ ਹੁਣ ਹੋਰ ਅਲੰਕਾਰ ਵਿੱਚ ਬੋਲਦੇ ਹਨ। ਮੋਹ ਤੇ ਗਯਾਨ ਦੀ ਲੜਾਈ ਦਾ ਖ਼ਯਾਲ ਫੁਰਦੇ ਹਨ, ਇਕ ਪਾਸੇ ਮੋਹ ਦੇ ਆਸੁਰੀ ਗੁਣਾਂ ਦੀ ਸੈਨਾਂ ਹੈ, ਦੂਸਰੇ ਪਾਸੇ ਵਿਵੇਕ ਦੇ ਦੈਵੀ ਗੁਣਾਂ ਦੀ ਸੈਨਾ ਹੈ। ਉਸ ਸੈਨਾ ਉਤੇ ਵਾਹਿਗੁਰੂ

ਨਾਮ ਦੇ ਚਾਰ ਅੱਖਰ ਮਾਨੋ ਚਾਰ ਸੈਨਾਪਤਿ ਹਨ, ਜੋ ਮੋਹ ਦੀ ਸੈਨਾ ਨੂੰ ਤੁਰਤ ਮਾਰ ਲੈਂਦੇ ਹਨ* । ਸ਼ੁਭ ਗੁਣ ਮਾੜੇ ਗੁਣਾਂ ਨੂੰ ਜਿੱਤ ਲੈਂਦੇ ਹਨ, ਪਰ ਸਾਰੇ ਸ਼ੁਭ ਗੁਣਾਂ ਨੂੰ ਧਾਰਦਿਆਂ ਅੰਦਰ ਭਾਵ ਅਹੰਕਾਰ ਦਾ ਰਹਿੰਦਾ ਹੈ । ਗੁਣ ਮਾਨਸਿਕ ਮੰਡਲ ਦੀ ਵਸਤੂ ਹਨ, ਪਰ ਸਿਮਰਣ ਆਤਮ ਮੰਡਲ ਵਿਚ ਲੈ ਜਾਂਦਾ ਹੈ । ਸ਼ੁਭ ਗੁਣ ਤ੍ਰਿਗੁਣੀ ਅਵਸਥਾ ਤੋਂ ਪਰੇ ਨਹੀਂ ਲੈ ਜਾਂਦੇ, ਨਾਮ ਤ੍ਰਿਗੁਣੀ ਅਵਸਥਾ ਤੋਂ ਪਾਰ ਤੁਰੀਆ ਪਦ ਵਿਚ ਲੈ ਜਾਂਦਾ ਹੈ, ਸੋ ਤੁਰੀਆ ਵਿਚ ਅੱਪੜਨਾ ਸਾਰੀ ਮੋਹ ਮਾਯਾ ਦੀ ਅਵਸਥਾ ਤੇ ਫਤਹ ਹੈ । ਸ਼ੁਭ ਗੁਣ ਅਹੰਕਾਰ ਦੇ ਆਸ਼੍ਰਿਤ ਹੁੰਦੇ ਹਨ, ਪਰ ਨਾਮ ਜਿਉਂ ਜਿਉਂ ਸੁਰਤ ਨੂੰ ਉੱਪਰ ਲਈ ਜਾਂਦਾ ਹੈ, ਅਹੰਕਾਰ ਟੁੱਟਦਾ ਜਾਂਦਾ ਹੈ, ਅੰਤ ਇਹ ਭੀ ਮਰ ਜਾਂਦਾ ਹੈ; ਐਉਂ ਮੋਹ ਤੇ ਹੋਰ ਅਵਗੁਣ ਆਪੇ ਹੀ ਮਰ ਜਾਂਦੇ ਹਨ। ਯਥਾ–'ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ'। [ਵਡ: ਮ:੩

ਚੌਪਈ–ਪ੍ਰੇਮ ਭਗਤਿ ਕੇ ਕੂਖਨ ਚਾਰੁ। ਲਖਨ ਗਜਾਨ ਕੋ ਲੋਚਨ ਚਾਰ।
ਚਾਰ ਪਦਾਰਥ ਕੇ ਦਾਤਾਰਾ ਚਾਰ ਜੁ ਯੁਗ ਤਿਨ ਮਹਿ ਗਤਿ ਕਾਰਿ।੭੨।

ਕੂਖਨ ਚਾਰੁ=ਸੁੰਦਰ ਗਹਿਣੇ। (ਅ) ਚਾਰ ਤਰ੍ਹਾਂ ਦੇ ਗਹਿਣੇ। ਗਹਿਣੇ ਚਾਰ ਪ੍ਰਕਾਰ ਦੇ ਹੁੰਦੇ ਹਨ:–
੧. ਆਰੋਪਜ=ਓਹ ਜੋ ਕਿਸੇ ਅੰਗ ਦੁਆਲੇ ਲਟਕਾਕੇ ਪਹਿਨਾਏ ਜਾਣ, ਜੈਸੇ ਮਾਲਾ, ਹਾਰ, ਕੰਠੀ, ਜੰਜੀਰੀ, ਕੈਂਠਾ ।
੨. ਕਖੇਪਜ=ਜਿਨ੍ਹਾਂ ਵਿਚ ਕੋਈ ਅੰਗ ਪਾਯਾ ਜਾਏ, ਜੈਸੇ ਛੱਲਾ, ਮੁੰਦ੍ਰੀ, ਚੂੜੀ, ਬੰਦ, ਕੜੇ, ਗੋਖੜੂ, ਪੰਜੇਬਾਂ, ਲੱਛੇ, ਕੜੀਆਂ ਆਦਿ।
੩. ਆਵੇਧਜ=ਜੋ ਕਿਸੇ ਅੰਗ ਨੂੰ ਛੇਕ ਕਰਕੇ ਪਹਿਨੇ ਜਾਣ, ਜੈਸੇ ਨੱਥ, ਲੌਂਗ, ਤੀਲੀ, ਤਨੋੜਾ, ਵਾਲੀ, ਵਾਲਾ, ਬੁੰਦੇ ਆਦਿ।
੪. ਬੰਧਨੀਜ=ਜੋ ਬੰਨ੍ਹਕੇ ਪਹਿਨੇ ਜਾਣ, ਜੈਸੇ ਦਾਉਨੀ, ਟਿੱਕਾ, ਤਵੀਤੜੀਆਂ, ਸਿੰਗਾਰ ਪਟੀ, ਪਹੁੰਚੀ, ਬਾਜ਼ੂਬੰਦ, ਬਹੁੱਟੇ, ਤੜਾਗੀ।
ਲਖਨ=ਲਖ ਲੈਣ ਵਾਸਤੇ।
ਚਾਰ ਪਦਾਰਥ=ਧਰਮ, ਅਰਥ, ਕਾਮ, ਮੋਖ।

ਅਰਥ–(ਏਹ ਚਾਰ ਅੱਖਰ) ਪ੍ਰੇਮਾ ਭਗਤੀ ਦੇ (ਮਾਨੋ) ਚਾਰ ਗਹਿਣੇ ਹਨ (ਅਥਵਾ ਸੁੰਦਰ ਗਹਿਣੇ ਹਨ), (ਯਾ) ਗਜਾਨ ਦੇ ਲਖ ਲੈਣ ਵਾਸਤੇ ਚਾਰ ਅੱਖਾਂ ਹਨ, (ਫੇਰ ਏਹ) ਚਾਰ ਪਦਾਰਥਾਂ ਦੇ ਦਾਤੇ ਹਨ, ਚਾਰ ਜੋ ਜੁਗ (ਹਨ) ਤਿਨ੍ਹਾਂ ਵਿਚ ਮੁਕਤੀ ਦਾਤਾ ਹਨ।

*ਸੈਨਾ ਚਾਰ ਪ੍ਰਕਾਰ ਦੀ ਹੁੰਦੀ ਹੈ:–ਪੈਦਲ, ਰਥ, ਘੋੜੇ, ਹਾਥੀ । 'ਵਾਹਿਗੁਰੂ' ਪਦ ਦੇ ਵੀ ਚਾਰੇ ਅੱਖਰ ਹਨ । ਸੋ ਚਾਰ ਹੀ ਸੈਨਾਪਤੀ ਹੋਏ ।

ਭਾਵ—ਪ੍ਰੇਮਾ ਭਗਤੀ ਮਾਨੋਂ ਇਕ ਦੇਵੀ ਹੈ। ਸ਼ਰਧਾ, ਇਸ਼ਨਾਨ, ਸੇਵਾ, ਦਾਨ, ਕੀਰਤਨ, ਸਤਿਸੰਗ, ਪੂਜਾ, ਨਿੰਮ੍ਰਤਾ, ਨਿੱਤਨੇਮ ਆਦਿ ਉਸ ਦੇਵੀ ਦੇ ਅੰਗ ਹਨ। ਨਾਮ ਦਾ ਸਿਮਰਣ ਰੂਪੀ ਗਹਿਣਾ ਇਸ ਦੇਵੀ ਨੂੰ ਜੇ ਪਹਿਨਾਯਾ ਜਾਏ ਤਾਂ ਉਸਦੀ ਖੂਬਸੂਰਤੀ ਲਿਸ਼ਕਾਰੇ ਮਾਰਦੀ ਹੈ। ਭਾਵ ਇਹ ਹੈ ਕਿ ਭਗਤੀ ਦੇ ਸਾਰੇ ਸਾਧਨ ਕਰਦਿਆਂ ਜਦ ਤਕ ਨਾਮ ਦਾ ਰੰਗ ਨਹੀਂ ਚੜ੍ਹਦਾ ਤਦ ਤਕ ਅੰਤਰ ਆਤਮੇ ਬਿਮਲਤਾ ਦੀ ਪ੍ਰਤੀਤੀ ਯਾ ਇਉਂ ਕਹੋ ਕਿ ਹਰ ਵੇਲੇ ਸੁਰਤ ਦਾ ਇਕ ਸੁੰਦਰਤਾ ਦੇ ਪੰਘੂੜੇ ਵਿਚ ਝੂਟਦੇ ਰਹਿਣ ਦਾ ਪ੍ਰਭਾਵ, ਉੱਚਤਾ, ਪਵਿੱਤ੍ਰਤਾ, ਲਿਵ ਆਦਿ ਦਾ ਸੰਮਿਲਵਾਂ ਪ੍ਰਭਾਵ ਤੇ ਉਸ ਦੀ ਪ੍ਰਤੀਤੀ ਅਪਣਾ ਰੰਗ ਨਹੀਂ ਜਮਾਉਂਦੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਾਮ ਨੂੰ ਰਤਨ ਗਹਿਣਾ ਆਦਿ ਸ਼ੋਭਾ ਨਾਲ ਯਾਦ ਕੀਤਾ ਹੈ, ਯਥਾ 'ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ।' [ਟੋਡੀ ਮ: ੫

ਏਹ ਚਾਰ ਅੱਖਰ ਜੋ ਜਪੇ ਜਾਂਦੇ ਹਨ, ਮਾਨੋਂ ਜੀਵਾਤਮਾਂ ਨੂੰ ਚਾਰ ਅੱਖਾਂ ਲਗ ਜਾਂਦੀਆਂ ਹਨ।

ਸਿਮਰਣ ਨਾਲ ਰਸ ਪੈਂਦਾ ਹੈ ਤੇ ਜੀਵਾਤਮਾ ਸਿਮਰਣ ਰਸ ਆਰੂੜ ਹੋਕੇ ਚਾਰ ਭਾਵਾਂ ਵਿਚ ਸਾਈਂ ਨੂੰ ਤੱਕਦਾ ਹੈ। ਵਿਆਪਕਤਾ, ਪਵਿੱਤ੍ਰਤਾ, ਆਨੰਦ ਤੇ ਸੁੰਦਰਤਾ*। ਪਵਿੱਤ੍ਰਤਾ ਤੇ ਆਨੰਦ ਦੋ ਅੰਦਰਲੇ ਨੇਤ੍ਰ ਹਨ ਜਿਨ੍ਹਾਂ ਨਾਲ ਆਤਮਾ ਪਰਮਾਤਮਾ ਨੂੰ ਅੰਦਰ ਅਨੁਭਵ ਕਰਦਾ ਰਹਿੰਦਾ ਹੈ। 'ਸੁੰਦਰਤਾ' ਤੇ 'ਵਯਾਪਕਤਾ' ਦੋ ਬਾਹਰਲੇ ਨੇਤ੍ਰ ਹਨ, ਜਿਨ੍ਹਾਂ ਨਾਲ ਉਸ ਸੁੰਦਰ ਨੂੰ ਤੇ ਉਸਦੀ ਸੁੰਦਰਤਾ ਨੂੰ ਦ੍ਰਿਸ਼ਟਮਾਨ ਵਿਚ ਭੀ ਸਾਰੇ ਪਰੀ ਪੂਰਣ ਅਨੁਭਵ ਕਰਦਾ ਰਹਿੰਦਾ ਹੈ। ਜਿਵੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਫੁਰਮਾਯਾ ਹੈ 'ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ।' [ਸੋਰ: ਕਬੀਰ ਜੀ। ਅਰਥਾਤ ਦੋ ਅੰਦਰਲੇ ਤੇ ਦੋ ਬਾਹਰਲੇ ਚੋਹਾਂ ਨੇਤ੍ਰਾਂ ਨਾਲ ਵੇਖਾਂ; ਕੀ ? ਵਾਹਿਗੁਰੂ।

ਗੁਰ ਪ੍ਰਤਾਪ ਸੂਰਜ ਗ੍ਰੰਥ ਦੀ ਪੰਜਵੀਂ ਰੁਤ ਅੱਸੂ ੪੬ ਦੇ ਅੰਕ ੨ ਵਿਚ ਕਵਿ ਜੀ ਨੇ ਗਯਾਨ ਚਾਰ ਪ੍ਰਕਾਰ ਦਾ ਦੱਸਿਆ ਹੈ। ਯਥਾ—

ਚਾਰ ਪ੍ਰਕਾਰ ਅਹੈ ਬ੍ਰਹਮ ਗਯਾਨ। ਸ੍ਰਵਣ ਮਨਨ ਨਿੱਧਯਾਸਨ ਜਾਨ।
ਚੌਥੇ ਸਾਖਯਾਤ ਗੁਰ ਕਹੈਂ। ਜਿਸਕੋ ਪਾਇ ਨ ਜਗ ਮਹਿੰ ਬਹੈ। ੨।

---

*ਚਾਰ ਅਖਰ ਚਾਰ ਸਿਫਾਤੀ ਨਾਵਾਂ ਦੇ ਸੰਖੇਪ ਪਿੱਛੇ ਕਹੇ ਹਨ। ਚੋਹਾਂ ਸਿਫਾਤੀ ਨਾਵਾਂ ਦੀ ਅਸਲੀਅਤ ਤੇ ਜੋ ਸਿਫਤ ਉਨ੍ਹਾਂ ਦੇ ਅਰਥਾਂ ਵਿਚ ਲੁਕੀ ਬੈਠੀ ਹੈ ਐਉਂ ਹੀ ਕਹੀ ਜਾ ਸਕਦੀ ਹੈ:—

ਵਾਸੁਦੇਵ=ਵਿਆਪਕਤਾ।
ਹਰਿ=ਪਵਿੱਤ੍ਰਤਾ। ਪਾਪ ਹਰੇ ਗਏ ਤਾਂ ਪਵਿੱਤ੍ਰਤਾ ਆਈ।
ਗੋਬਿੰਦ=ਆਨੰਦ। ਬੈਕੁੰਠ ਪ੍ਰਾਪਤੀ ਦਾ ਭਾਵ ਆਨੰਦ ਪ੍ਰਾਪਤੀ ਹੈ।
ਰਾਮਚੰਦ=ਸੁੰਦਰਤਾ। ਸੁਹਣਾ ਤੇ ਸੁਹਣੇ ਵਿੱਚ ਰਸ ਮਾਨਣਾ।

ਸੋ ਹੋ ਸਕਦਾ ਹੈ ਉਨ੍ਹਾਂ ਦਾ ਭਾਵ ਇਹੋ ਏਥੇ ਹੈ ਕਿ ਇਸ ਚਾਰ ਪ੍ਰਕਾਰ ਦੇ ਗਜਾਨ ਨੂੰ (ਲਖਨ=) ਲਖ ਲੈਣ ਲਈ ਇਹ ਚਾਰ ਅੱਖਰ ਚਾਰ ਨੇਤ੍ਰਾਂ ਸਮਾਨ ਹਨ।

ਚਾਰ ਪਦਾਰਥਾਂ ਦੇ ਦਾਤਾਰ ਕਿਸਤਰ੍ਹਾਂ ਹਨ ? ਇਸਦਾ ਉੱਤਰ ਕਵੀ ਜੀ ਨੇ ਆਪ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉਤ੍ਰਾਰਧ ਅਧਜਾਯ ੪੩ ਵਿਚ ਇਉਂ ਦਿੱਤਾ ਹੈ:–

੧. ਧਰਮ–ਗੁਰੂ ਭਨਜੋ ਸਤਿ ਸੰਗਤਿ ਜਾਤੇ। ਭਰਾ ਭਰਾ ਅਸੁ ਮਖ ਹੂੰ ਫਲ ਤਾਂਤੇ। ੬੪।

੨. ਅਰਥ–ਜਿਹ ਧਨ ਕਾਰਨ ਜਤਨ ਜੋ ਕਰਿਹੈਂ ਲੋਕ ਅਪਾਰ। ਸੋ ਧਨ ਹਰਿ ਕੇ ਭਗਤ ਕੋ ਮਾਨਵ ਦੇਹਿੰ ਹਜ਼ਾਰ। ੬੫। ਚੌਪਈ। ਬੰਦਨ ਕਰਹਿੰ ਦੇਹਿੰ ਧਨ ਆਈ। ਜਨ ਤੇ ਜਾਚਹਿੰ ਅਪਨਿ ਭੁਲਾਈ।

੩. ਕਾਮ–ਰਿਦੇ ਕਾਮਨਾ ਭਗਤਨ ਜੋਈ। ਸ਼੍ਰੀ ਕਰਤਾਰ ਪੂਰਿ ਹੈ ਸੋਈ। ੬੬।

੪. ਮੋਖ–ਅਰਥ ਵਾਹਿਗੁਰੂ ਸਮਝਨ ਕਰਿਕੈ। ਹੁਇ ਹੈ ਗਜਾਨ ਜਾਇ ਤਮ ਟਰਿਕੈ। ਚਤੁਰ ਪਦਾਰਥ ਨਾਮ ਅਧੀਨਾ। ਸਿਮਰਨ ਕਰਹੁ ਹੋਇ ਦੁਖ ਛੀਨਾ। ੬੭।

ਫੇਰ ਕਵਿ ਜੀ ਸ਼੍ਰੀ ਗੁ: ਪ੍ਰ: ਸੂ: ਰਾਸ ੭ ਅੰਸੂ ੩ ਵਿੱਚ ਐਉਂ ਲਿਖਦੇ ਹਨ:–

ਵਿਸ਼ੂ ਪਦਾਰਥ ਅਮਰ ਤੇਤੀਸਾ। ਚਤੁਰਾਖਰ ਵਿਸ ਵਿਸਵੇ ਵੀਸਾ।
ਯੌ ਯੌ ਚਿੰਤਤਿ ਰੁਚਿ ਅਵਗਾਹਾ। ਤੌ ਤੌ ਲਹਤਿ ਭਗਤਿ ਇਨ ਮਾਹਾ। ੪੨।

ਅਰਥ ਇਹ ਕਿ ਵਾਹਿਗੁਰੂ ਨਾਮ ਦੇ ਸਿਮਰਣ ਨਾਲ ਅੰਤਰਾਤਮੇ ਜੋ ਚਿਤ ਬ੍ਰਿਤੀ ਦੀ ਇਕਾਗ੍ਰਤਾ ਵਾਲੀ ਅਵਸਥਾ ਹੋ ਜਾਂਦੀ ਹੈ, ਉਹ ਐਸੀ ਹੁੰਦੀ ਹੈ ਕਿ ਸੰਸਾਰ ਦੇ ਸਾਰੇ ਪਦਾਰਥ ਤੇ ਬਲ ਉਸਦੇ ਵੱਸ ਹੁੰਦੇ ਹਨ, ਫਿਰ ਉਸ ਨਾਮ ਆਰੂੜ ਅਵਸਥਾ ਵਿਚ ਜੋ ਜੋ ਕੁਝ ਭਗਤ ਚਿਤਵੇ ਸੋ ਸੋ ਪ੍ਰਾਪਤ ਹੁੰਦਾ ਹੈ। ਇਹ ਨਾਮ ਦੀ ਸੱਤਜਾ ਦੱਸੀ ਹੈ। ਉਂਵ ਭਗਤ ਜਨ ਉਥੇ ਜਾਕੇ ਬੀ ਵਾਹਿਗੁਰੂ ਮਿਲਾਪ ਬਿਨਾਂ ਹੋਰ ਸਰਬ ਇੱਛਾ ਤਜਾਗ ਕਰਦੇ ਹਨ। ਪਰ ਪਰਮੇਸ਼ੁਰ ਦਾ ਬਿਰਦ ਉਨ੍ਹਾਂ ਦੀ ਚਿਤਵੀ ਗੱਲ ਸਿਰੇ ਚਾੜ੍ਹਦਾ ਹੈ: ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ' ॥ [ਬਿਲਾ:ਮ:੫

ਫੇਰ ਚਹੁੰ ਜੁਗਾਂ ਵਿਚ ਨਾਮ ਨੂੰ ਗਤਿਕਾਰ ਕਿਹਾ ਹੈ। ਇਸ ਪਰ ਸ਼੍ਰੀ ਗੁਰੂ ਜੀ ਆਪ ਫੁਰਮਾਉਂਦੇ ਹਨ:–'ਜੁਗ ਚਾਰੇ ਨਾਮਿ ਵਡਿਆਈ ਹੋਈ ॥' [ਰਾਮ: ਮ:੩

ਭਗਤਨ ਕੰਠਾਭਰਨ ਸੁ ਚਾਰੁ। ਜਿਹ ਛਬਿ ਦੋਨੋਂ ਲੋਕ ਉਜਾਰ।
ਚਾਰੁ ਬਰਨ ਕੋ ਧਰਮ ਅਧਾਰੁ। ਚਾਰ ਬਰਨ ਉਰ ਕਬਿ ਨ ਬਿਸਾਰਿ।੭੩।

[ਕੰਠਾਭਰਨ=ਕੰਠ ਵਿਚ ਪਹਿਨੇ ਜਾਣ ਵਾਲਾ ਗਹਿਣਾ* ।]
[ਚਾਰੁ=ਸੁੰਦਰ । ਚਾਰ=੪ । ਛਬਿ=ਸੁੰਦਰਤਾ ।]

*ਗਹਿਣੇ ਚਾਰ ਪ੍ਰਕਾਰ ਦੇ ਹੁੰਦੇ ਹਨ ਦੇਖੋ–ਕ੍ਰਿਸ਼ਣ ਚਾਰੁ–ਪਦ, ਅੰਕ ੭੨ ਇਸੇ ਅਧਜਾਯ ਦਾ। ਗਲ ਦੇ ਗਹਿਣੇ ਬੀ ਚਾਰ ਪ੍ਰਕਾਰ ਦੇ ਹਨ:–

(੧) ਜੋ ਗਿੱਚੀ ਦੇ ਨਾਲ ਲਗੇ ਰਹਿਣ, ਜੈਸੇ–ਕੰਠਾ, ਗੁਲੂਬੰਦ, ਗਾਨੀ।

(੨) ਜੋ ਗੋਲ ਯਾ ਚੌਕੋਰ ਟੁਕੜੇ ਸ੍ਵਰਨ ਦੇ ਯਾ ਜੜਾਉ ਪੋਕੇ ਗਲੇ ਵਿਚ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਉਜਾਰ=ਉਜਾਲਾ, ਚਾਨਣਾ।
ਬਰਨ=ਜਾਤੀਆਂ; ਚਾਰ ਮੁੱਖ ਜਾਤੀਆਂ, ਬ੍ਰਹਮਣ, ਖੱਤ੍ਰੀ, ਵੈਸ਼, ਸ਼ੂਦ੍ਰ।
ਬਰਨ=ਅੱਖਰ।

ਅਰਥ—(ਇਹ ਵਾਹਿਗੁਰੂ ਨਾਮ ਦੇ) ਚਾਰ (ਅਖਰ) ਭਗਤਾਂ ਦੇ ਗਲੇ ਦਾ ਸੁੰਦਰ ਗਹਿਣਾ ਹਨ। ਜਿਨ੍ਹਾਂ ਦੀ ਛਬੀ (ਨਾਲ) ਦੋਹਾਂ ਲੋਕਾਂ (ਵਿਚ) ਚਾਨਣਾ (ਹੁੰਦਾ ਹੈ)। ਚਾਰ ਵਰਣਾਂ ਦੇ ਧਰਮ ਦਾ (ਏਹ) ਆਧਾਰ (ਹਨ, ਤਾਂਤੇ) ਚਹੁੰ ਅੱਖਰਾਂ ਨੂੰ ਮਨੋਂ ਕਦੀ ਨਾਂ ਵਿਸਾਰ।

ਭਾਵ— ਗਲੇ ਦਾ ਗਹਿਣਾ ਕਹਿਣ ਤੋਂ ਮੁਰਾਦ ਹੁੰਦੀ ਹੈ ਕਦੇ ਨਾ ਵਿਛੜਨ ਦੀ ਕਿਉਂਕਿ ਗਲੇ ਦਾ ਗਹਿਣਾ ਦਿਨ ਰਾਤ ਗਲੇ ਪਿਆ ਰਹਿੰਦਾ ਹੈ। ਸੋ ਵਾਹਿਗੁਰੂ ਨਾਮ ਮਨ ਵਿਚ ਇਉਂ ਪਵੇ ਕਿ ਜਿਵੇਂ ਚਾਰ ਪ੍ਰਕਾਰ ਦੇ ਗਹਿਣੇ ਇਕ ਵੇਰੀ ਪਏ ਆਪੇ ਕਦੀ ਨਹੀਂ ਉਤਰਦੇ। ਫਿਰ ਉਨਹਾਂ ਗਲੇ ਦੇ ਗਹਿਣਿਆਂ ਦਾ ਦੂਸਰਾ ਗੁਣ ਸੁੰਦਰਤਾ ਹੈ, ਪਰ ਓਹ ਛਬੀ ਇਸੇ ਇਕੋ ਲੋਕ ਦੀ ਹੈ, ਪਰ ਵਾਹਿਗੁਰੂ ਨਾਮ ਰੂਪ ਗਹਿਣੇ ਦੇ ਧਾਰਨ ਵਾਲੇ ਪੁਰਖ ਦੀ ਏਥੇ ਸ਼ੋਭਾ ਤੇ ਅੱਗੇ ਮੁਖ ਉਜਲਾ ਹੁੰਦਾ ਹੈ।

'ਈਤ ਊਤ ਜਨ ਸਦਾ ਸੁਹੇਲੇ'। [ਸੁਹੀ ਕਬੀਰ ਜ

ਪੁਨਾ—

ਮੁਖੁ ਊਜਲੁ	ਅਗਲੇ	ਲੋਕ ਵਿਚ।
ਸਦਾ ਸੁਖੀ	ਇਸ	ਲੋਕ ਵਿਚ।
ਨਾਨਕ ਸਿਮਰਤ ਏਕ॥	ਇਕ ਦੇ ਸਿਮਰਨ ਕਰਨ ਨਾਲ।	

[ਰਾਮ: ਮ: ੫

ਫਿਰ ਜਾਤੀ ਭੇਦ ਕੋਈ ਨਹੀਂ, ਕਿਸੇ ਵਰਣ ਦਾ ਆਦਮੀ ਜਪੇ, ਸਭਨਾਂ ਦੇ ਧਰਮ ਦਾ ਆਸਰਾ ਹਨ। ਇਸ ਤੋਂ ਬਿਨਾਂ ਨਿਰੇ ਧਰਮ ਫੋਕਟ ਰਹਿ ਜਾਂਦੇ ਹਨ ਜੈਸੇ ਸਤਿਗੁਰ ਜੀ ਨੇ ਦੱਸਿਆ ਹੈ:—'ਸਭ ਕਰਮ ਫੋਕਟ ਜਾਨ॥ ਸਭ ਧਰਮ ਨਿਹਫਲ ਮਾਨ॥ ਇਨ ਏਕ ਨਾਮ ਅਧਾਰ॥ ਸਭ ਕਰਮ ਭਰਮ ਬਿਚਾਰ'॥ [ਅਕਾਲ ਉਸਤਤ

ਪੁਨਾ:—'ਕੇਵਲ ਕਰਮ' ਭਰਮ ਸੋ ਚੀਨਹੁ 'ਧਰਮ ਕਰਮ' ਅਨੁਹਾਰੋ। [ਰਾਮ: ਪਾ: ੧੦

ਸੋ ਨਾਮ ਸਾਰੇ ਧਰਮਾਂ ਦਾ ਆਧਾਰ ਹੈ। ਅੰਕ ੬੯ ਵਿਚ ਦੱਸ ਆਏ ਹਨ ਕਿ ਚਹੁੰ

(ਪਿਛਲੇ ਪੰਨੇ ਦੀ ਟੂਕ ਦੀ ਬਾਕੀ)

ਲਟਕਣ ਤੇ ਕੰਠੇ ਤੋਂ ਲਮੇਰੇ ਹੋਣ, ਜੈਸੇ—ਚੌਂਕੀ, ਜੁਗਨੀ, ਬੁਤਕੀ, ਮੁਹਰਾਂ, ਨਾਮ।

(੩) ਜੋ ਜੜਾਊ ਯਾ ਸਾਦੇ, ਰਤਨਾਂ ਵਾਲੇ ਯਾ ਕੱਚ ਦੇ ਬੇਵਿਆਂ ਵਾਲੇ ਹੋਣ, ਜੈਸੇ—ਹਾਰ, ਚੰਦ੍ਰਸੈਨੀ ਹਾਰ, ਰਾਣੀ ਹਾਰ, ਜੰਜੀਰੀ, ਨੌਲੱਖਾ ਹਾਰ, ਆਦਿ।

(੪) ਜੋ ਹਾਰ ਤੋਂ ਬੀ ਲੰਮੇ ਹੋਣ, ਨਕਲੀ ਯਾ ਅਸਲੀ ਮਣੀਆਂ ਜਿਨ੍ਹਾਂ ਵਿਚ ਪੋਤੀਆਂ ਜਾਣ ਯਾ ਸੋਨੇ ਦੇ ਮਣਕੇ ਬਣਾ ਕੇ ਪ੍ਰੋਤੇ ਜਾਣ, ਜੈਸੇ—ਲੰਮੀ ਮਾਲਾ, ਮੋਤੀ ਮਾਲਾ, ਕਪੂਰ ਮਾਲਾ, ਆਦਿ।

ਵਰਨਾਂ ਦਾ ਵਿਕਾਰ ਹਰਨ ਵਾਲੇ ਏਹ ਅੱਖਰ ਹਨ, ਏਥੇ ਦੱਸਦੇ ਹਨ ਕਿ ਚਾਰ ਵਰਨਾਂ ਦੇ ਧਰਮਾਂ ਦਾ ਆਸਰਾ ਵੀ ਏਹੀ ਹਨ।

ਤੀਸਰੀ ਤੁਕ ਵਿਚ ਬੀ 'ਬਰਨ' ਦਾ ਅਰਥ 'ਅੱਖਰ ਕਰੀਏ' ਤਾਂ ਅਰਥ ਬਣਦਾ ਹੈ:—(ਕਿ) ਇਹਨਾਂ ਚਾਰ ਅਖਰਾਂ ਨੂੰ (ਸਾਰੇ) ਧਰਮਾਂ ਦਾ ਆਧਾਰ (ਜਾਣਕੇ ਇਨ੍ਹਾਂ) ਚਾਰ ਅਖਰਾਂ ਨੂੰ ਕਦੇ ਮਨੋਂ ਨ ਵਿਸਾਰ। ਪਰ ਇਸ ਵਿਚ ਲਾ°ਨਤਾ ਨਹੀਂ।

ਦੋਹਰਾ—**ਜੀਵ ਪਰਾਤਮ ਮੇਲਕੇ ਕਿਧੌਂ ਦੁਭਾਸ਼ੀ ਚਾਰੁ।**
ਗਾਹਿਕ ਜੇ ਅਪਵਰਗ ਕੇ ਭਲੇ ਦਲਾਲ ਬਿਚਾਰਿ ॥੭੪॥

ਦੁਭਾਸ਼ੀ=ਦ੍ਵਿਭਾਖਿਨ੍=ਦੋ ਬੋਲੀਆਂ ਜਾਨਣ ਵਾਲਾ, ਜੋ ਇੱਕੋ ਇੱਕ ਬੋਲੀ ਜਾਣਨ ਵਾਲਿਆਂ ਦਾ ਵਿਚੋਲਾ ਹੋਕੇ ਦੋਹਾਂ ਨੂੰ ਇਕ ਦੂਜੇ ਦੀ ਗਲ ਸਮਝਾ ਦੇਂਦਾ ਹੈ। ਵਿਚੋਲਾ।
ਚਾਰੁ=ਚਾਰੁ, ਸੁੰਦਰ। (ਅ) ਚਾਰ=੪। ਅਪਵਰਗ=ਮੁਕਤੀ।

ਅਰਥ—(ਏਹ) ਚਾਰ (ਅੱਖਰ) ਜੀਵ ਤੇ ਪਰਮਾਤਮਾਂ ਦੇ ਮੇਲ ਦੇ ਮਾਨੋਂ ਦੁਭਾਸ਼ੀਏ ਹਨ, ਯਾ) ਜੋ (ਲੋਗ) ਮੁਕਤੀ ਦੇ ਖ਼ਰੀਦਾਰ ਹਨ (ਇਨ੍ਹਾਂ ਅੱਖਰਾਂ ਨੂੰ ਉਨ੍ਹਾਂ ਦੇ) ਭਲੇ ਦਲਾਲ ਵਿਚਾਰ ਲਓ।

ਭਾਵ—'ਵਾਹਿਗੁਰੂ' ਪਦ ਇਕ ਚਾਰ ਅੱਖਰੀ 'ਰੂਪਵਾਲਾ' ਪਦ ਹੈ, ਏਹ ਚਾਰੋਂ ਅੱਖਰ ਜ਼ਬਾਨ ਦੇ ਸਿਮਰਣ ਦਾ ਵਿਸ਼ਾ ਹਨ। ਇਸ ਤਰ੍ਹਾਂ ਤਾਂ ਏਹ ਰੂਪ ਵਾਲੇ ਹਨ ਤੇ ਦੇਹ ਧਾਰੀ ਜੀਵ ਦੇ ਸਮਝਣ ਤੇ ਵਰਤਣ ਗੋਚਰੇ ਹਨ, ਮਾਨੋਂ ਜੀਵ ਦੀ ਬੋਲੀ ਜਾਣਦੇ ਹਨ। ਫਿਰ ਇਨ੍ਹਾਂ ਦਾ ਭਾਵ ਅਰਥ ਅਕਾਲ ਪੁਰਖ ਜਯੋਤੀ ਸਰੂਪ ਹੈ। ਐਉਂ ਏਹ ਅੱਖਰ ਅਰੂਪ ਪਰਮਾਤਮਾਂ ਦਾ ਭਾਵ ਅਪਣੇ ਵਿਚ ਰੱਖਦੇ ਹਨ, ਮਾਨੋ ਪਰਮਾਤਮਾਂ ਦੀ ਬੋਲੀ ਬੋਲ ਜਾਣਦੇ ਹਨ, ਸੋ 'ਪਰਮੇਸ਼ੁਰ ਦੇ ਮਿਲਾਪ ਦੇ ਲੋੜਵੰਦਾਂ' ਤੇ 'ਪਰਮੇਸ਼ੁਰ' ਦੇ ਵਿਚਕਾਰ ਏਹ ਵਿਚੋਲੇ ਹਨ, ਜੋ ਦੋਵੇਂ ਅਵਸਥਾ ਰਖਦੇ ਹਨ।

ਜਦੋਂ ਪਿਆਰਾ ਅੱਖਾਂ ਦੇ ਸਾਹਮਣੇ ਹੋਵੇ ਤਾਂ ਪ੍ਰੇਮ ਦਾ ਸਰੂਪ ਇਹ ਹੁੰਦਾ ਹੈ ਕਿ ਅੱਖਾਂ ਉਸ ਨੂੰ ਉਹਲੇ ਹੋਣ ਦੇਣਾ ਨਹੀਂ ਚਾਹੁੰਦੀਆਂ। ਜਦੋਂ ਪਯਾਰਾ ਉਹਲੇ ਹੋਵੇ ਤਾਂ ਹਿਰਦੇ ਵਿਚ ਉਸ ਦੇ ਪ੍ਰੇਮ ਦਾ ਵਿਦਤ ਸਰੂਪ 'ਯਾਦ' ਹੁੰਦੀ ਹੈ। ਸੋ ਯਾਦ ਉਚਾਰਨ ਮਾਤ੍ਰ ਵਸਤੂ ਨਹੀਂ, ਇਹ ਤੇ ਇਸ ਤੋਂ ਵੱਧ ਹੈ। ਇਹ ਪ੍ਰੇਮ ਹੈ, ਯਾ ਯਾਦ ਦਾ ਅਭਯਾਸ ਪ੍ਰੇਮ ਵਿਚ ਪ੍ਰਫੁਲਤ ਹੁੰਦਾ ਹੈ। ਪਰ ਅਸੀਂ ਸਰੀਰਧਾਰੀ ਹੋਣ ਕਰਕੇ 'ਯਾਦ' ਨਾਮ ਦੁਆਰਾ ਹੀ ਕਰ ਸਕਦੇ ਹਾਂ। ਸੋ ਸਾਡਾ 'ਨਾਮ ਜਪਣਾ' 'ਯਾਦ ਕਰਨਾਂ' ਹੈ, ਯਾਦ ਪ੍ਰੇਮ ਦਾ ਰੂਪ ਹੈ। ਨਾਮ ਦੁਭਾਸ਼ੀਆ ਐਉਂ ਹੈ ਕਿ ਸਾਡੇ ਇਹ ਪ੍ਰੇਮ ਵਲਵਲੇ—ਜੋ ਕਦੇ ਗੁਣਾਨੁਵਾਦ ਦੇ ਰੂਪ ਵਾਲੇ ਹੁੰਦੇ ਹਨ ਤੇ ਕਦੇ ਬੇਨਤੀ ਵਾਲੇ, ਕਦੇ ਸ਼ੁਕਰ ਵਾਲੇ ਤੇ ਕਦੇ ਸਿਫਤ ਸਲਾਹ ਦੀ ਲੀਨਤਾ ਵਾਲੇ—ਸਾਈਂ ਪਾਸ ਪਹੁੰਚਾਉਂਦਾ ਹੈ। ਫਿਰ ਸਾਈਂ ਦਰੋਂ ਸਾਨੂੰ

ਸੰਦੇਸ਼ਾ ਐਉਂ ਪਹੁੰਚਾਉਂਦਾ ਹੈ ਕਿ ਸਾਈਂ ਵੱਲੋਂ ਜਦੋਂ ਸਿਮਰਨ ਕਰਦਿਆਂ ਸਾਡੇ ਤੇ ਮਿਹਰ ਹੁੰਦੀ ਹੈ ਤਾਂ ਸਾਡੇ ਸਿਮਰਣ ਵਿਚ ਹੀ ਬਰਕਤ ਪੈਂਦੀ ਹੈ ਤੇ ਰਸ ਪੋਣ ਲਗ ਜਾਂਦਾ ਹੈ,ਇਹ 'ਰਸ ਆਵੇਸ਼' ਪਰਮਾਤਮਾ ਦੇ ਦੇਸ਼ ਦਾ ਸੰਦੇਸ਼ਾ ਹੈ। ਸੋ ਸਾਡੇ ਜੀਵਾਂ ਦੀ ਮੋਟੀ ਬੋਲੀ ਦਾ 'ਨਾਮ ਸਿਮਰਣ' ਦਾ ਅਰਥ–ਪ੍ਰੇਮ–ਹੈ ਇਹੋ ਨਾਮ ਸਾਈਂ ਸ਼ਰਨ ਪਹੁੰਚਾਉਂਦਾ ਹੈ,ਸਾਈਂ ਦੀ ਮਿਹਰ– ਰਸ ਆਵੇਸ਼ ਰੂਪ ਵਿਚ– ਸਾਡੇ ਅੰਦਰ ਪਹੁੰਚਾਉਂਦਾ ਹੈ।

ਦਲਾਲ ਭੀ ਵੇਚਣ ਵਾਲੇ ਤੇ ਖ੍ਰੀਦਾਰ ਵਿਚ ਸੌਦਾ ਸਮਝੌਤਾ ਕਰਾਉਂਦਾ ਹੈ। ਇਥੇ ਰੂਪਕ ਇਹ ਹੈ ਕਿ ਵਾਹਿਗੁਰੂ ਸ਼ਾਹ ਹੈ ਜੀਵ ਖ੍ਰੀਦਾਰ ਹੈ। ਸੌਦਾ (ਅਪਵਰਗ) ਮੁਕਤੀ ਯਾ ਪਰਮ ਪਦ ਹੈ, ਜਗਜਾਸੂ ਦੇ ਪਾਸ ਰਾਸ ਸ਼ੁਭ ਗੁਣਾਂ ਦੀ ਹੈ। ਇਸ ਰਾਸ ਨਾਲ ਪਦਾਰਥ ਮਿਲਦਾ ਨਹੀਂ, ਜੀਵ ਨੂੰ ਭੇਤ ਪਤਾ ਨਹੀਂ। ਜਦ ਨਾਮ ਦਲਾਲ ਲੱਭ ਪੈਂਦਾ ਹੈ ਤਾਂ ਜੀਵ ਦੇ ਗੁਣਾਂ ਉਤੇ 'ਪ੍ਰੇਮ' ਦੀ ਪੋਉਂਦ–ਨਾਮ–ਕਰ ਦੇਂਦਾ ਹੈ*, ਪ੍ਰੇਮ ਰੂਪੀ ਰਾਸ ਵਾਹਿਗੁਰੂ ਨੂੰ ਪਜਾਰੀ ਹੈ, ਇਸ ਕਰਕੇ ਨਾਮ ਹੀ ਹੈ ਜੋ ਮੁਕਤੀ ਦਾ ਸੌਦਾ ਵਾਹਿਗੁਰੂ ਤੋਂ ਜੀਵ ਨੂੰ ਲੈ ਦੇਂਦਾ ਹੈ। ਯਥਾ–

'ਕਲ ਮੋ ਮੁਕਤਿ ਨਾਮ ਤੇ ਪਾਵਤ' [ਬਿਲਾ: ਮ: ੫

ਇਸੇ ਭਾਵ ਨੂੰ ਗੁਸਾਈਂ ਤੁਲਸੀ ਦਾਸ ਜੀ ਨੇ ਐਉਂ ਕਥਨ ਕੀਤਾ ਹੈ–

ਅਗੁਨ ਸਗੁਨ ਵਿਚ ਨਾਮ ਸੁ ਸਾਖੀ। ਉਭਯ ਪ੍ਰਬੋਧਕ ਚਤੁਰ ਦੁਭਾਖੀ।

ਭਵ ਭੇਖਜੁ ਕੇ ਆਮ ਕੇ ਆਖਯ ਭੇਖਜੁ ਚਾਰੁ।
ਭੂਮ ਤਮ ਕੇ ਸਮ ਭਾਨੁ ਕੇ ਦੇਤਿ ਸਪਦ ਉਰ ਟਾਰਿ ॥ ੭੫ ॥

ਭਵ ਭੇਖਜੁ=ਸੰਸਾਰ ਦੇ ਬੰਧਨ। ਸੰਸਾਰ ਦੇ ਓਹ ਧੰਦੇ, ਓਹ ਖਿੱਚਾਂ ਵਾਲੇ ਕੰਮ ਜੋ ਮਨ ਨੂੰ ਸਾਈਂ ਵਲ ਲੱਗਣ ਦੀ ਵਿਹਲ ਤੇ ਅਵਸਰ ਹੀ ਨਹੀਂ ਲਗਣ ਦੇਂਦੇ। ਇਨ੍ਹਾਂ ਦਾ ਕਾਰਣ ਹਉਮੈਂ ਹੈ।

ਆਮ=ਬੀਮਾਰੀ, ਰੋਗ।

ਆਖਯ=ਅਕਸ਼ਯ ਜੋ ਖੋ ਨਾ ਹੋਵੇ, ਅਪਣਾ ਅਸਰ ਕੀਤੇ ਬਿਨਾਂ ਬ੍ਰਿਥਾ ਨਾ ਜਾਣ ਵਾਲੀ।

ਭੇਖਜੁ ਚਾਰੁ–ਭੇਖਜੁ=ਦਵਾਈ, ਦਾਰੂ। ਚਾਰੁ=ਸੁੰਦਰ। } ਸੁਹਣੀ ਦਵਾਈ।

(ਅ) ਚਾਰ ਪ੍ਰਕਾਰ ਦੀ ਦਵਾਈ। ਔਸ਼ਧੀਆਂ ਆਪਣੇ ਮੂਲ ਵਿਚ ਚਾਰ ਕਿਸਮਾਂ ਦੀਆਂ ਹਨ:–(੧) ਧਾਤਾਂ ਤੋਂ ਬਨਣ ਵਾਲੀਆਂ, ਜੈਸੇ:–ਫਟਕੜੀ, ਕੁਸ਼ਤਾ ਫੌਲਾਦ। (੨) ਜੜੀ ਬੂਟੀ, ਬਨਸਪਤੀ ਤੋਂ, ਜੈਸੇ: ਮੁਲੱਠੀ। (੩) ਜੋ ਜਾਨਵਰਾਂ ਤੋਂ ਉਪਜੇ, ਜੈਸੇ:–ਕਸਤੂਰੀ। (੪) ਜੋ ਇਨ੍ਹਾਂ ਤਿੰਨਾਂ ਯਾ ਦੋਹੁੰ ਦੇ ਮੇਲ ਤੋਂ ਬਣੇ।

*ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਮਾਣ–
ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ। [ਜਪੁ: ਮ: ੧

ਅਤੀਫਲ ਆਦਿ ਮਿਸ਼੍ਰਤ ਦਵਾਈਆਂ।
ਤਾਸੀਰ ਦੇ ਲਿਹਾਜ਼ ਤੇ ਬੀ ਦਵਾਈਆਂ ਚਾਰ ਪ੍ਰਕਾਰ ਦੀਆਂ ਹਨ:-
੧. ਸ਼ੋਧਨ-ਜੋ ਸਰੀਰ ਤੋਂ ਮੈਲ ਦੂਰ ਕਰਕੇ ਨਿਰੋਗ ਕਰਨ, ਜੈਸੇ:-ਜੁਲਾਬ, ਫਸਦ ਆਦਿ।
੨. ਸ਼ਮਨ-ਸਰੀਰਕ ਖੋਚਲ ਨੂੰ ਕਿਸੇ ਪ੍ਰਕਾਰ ਠੰਢ ਪਾਵਨ, ਜੈਸੇ:-ਪੀੜਾ ਨੂੰ ਅਫੀਮ।
੩. ਆਕਰਖਣ-ਜੋ ਦੋਸ਼ਾਂ ਨੂੰ ਸ਼ੋਧਨ ਵਾਂਙੂ ਕੱਢੇ ਬਿਨਾਂ ਬੀਮਾਰੀ ਨੂੰ ਵੱਲ ਕਰਨ, ਜਿਸ ਤਰ੍ਹਾਂ ਲੰਘਨ (ਫਾਕਾ)।
੪. ਪੋਸ਼ਟਕ-ਜੋ ਖੀਣ ਧਾਤੂਆਂ ਦੀ ਪੂਰਤੀ ਕਰਕੇ ਤਾਕਤ ਭਰਨ, ਸ੍ਵਸਥ ਕਰਨ। ਫੌਲਾਦ ਆਦਿ।

ਤਮ=ਹਨੇਰਾ, ਭ੍ਰਮ ਰੂਪੀ ਹਨੇਰਾ; ਹਿਰਦੇ ਵਿਚ ਜੋ ਅਗਯਾਨ ਦਾ ਹਨੇਰਾ ਹੁੰਦਾ ਹੈ। (ਅ) ਜੜ੍ਹਤਾ।
ਭਾਨੁ=ਸੂਰਜ। ਸਪਦ=ਸ਼ੀਘ੍ਰ, ਛੇਤੀ। ਉਰ=ਹਿਰਦਾ।
ਟਾਰਿ=ਟਾਲਣਾ, ਦੂਰ ਕਰਨਾ, ਇਹ ਤੁਕ ਅਰਥ ਕਰਨ ਤੋਂ ਪਹਿਲਾਂ ਐਉਂ ਪੜ੍ਹਨੀ ਚਾਹੀਏ:-
ਭ੍ਰਮ ਤਮ ਕੋ ਭਾਨੁ ਕੇ ਸਮ ਉਰ (ਤੇ) ਸਪਦ ਟਾਰ ਦੇਤਿ।

ਅਰਥ-(ਜੀਵ ਦੇ) ਸੰਸਾਰ ਦੇ ਬੰਧਨਾਂ (ਵਿਚ ਬੰਧਾਇਮਾਨ ਹੋਣ) ਦੀ ਬੀਮਾਰੀ (ਹਉਮੈਂ) ਲਈ (ਏਹ ਵਾਹਿਗੁਰੂ ਨਾਮ ਦੇ ਅੱਖਰ) ਖਾਲੀ ਨਾ ਜਾਣ ਵਾਲੀ ਸੁੰਦਰ (ਯਾ ਚਾਰ ਪ੍ਰਕਾਰ ਦੀ) ਦਵਾਈ ਹੈ। ਭ੍ਰਮ ਰੂਪੀ ਅੰਧੇਰੇ ਨੂੰ (ਏਹ ਅੱਖਰ) ਸੂਰਜ ਵਾਂਙੂ ਹਿਰਦੇ ਵਿਚੋਂ ਛੇਤੀ ਦੂਰ ਕਰ ਦੇਂਦੇ ਹਨ!

ਭਾਵ-ਭਵ ਬੰਧਨ ਹਨ ਓਹ ਰੁਝਾਵਟਾਂ ਜੋ ਸਾਈਂ ਵੱਲ ਲਗਣ ਨਹੀਂ ਦੇਂਦੀਆਂ। ਉਨ੍ਹਾਂ ਦਾ ਮੂਲ ਹੈ, ਹਉਮੈਂ। ਹਉਮੈਂ ਬੀਮਾਰੀ ਹੈ। ਸ੍ਰੀਗੁਰ ਜੀ ਨੇ ਦੱਸਿਆ ਹੈ ਕਿ ਹਉਮੈਂ ਮਹਾਨ ਰੋਗ ਹੈ। ਯਥਾ:-ਹਉਮੈ ਦੀਰਘ ਰੋਗੁ ਹੈ [ਆਸਾ ਵਾਰ ਮ: ੧। ਉਸ ਰੋਗ ਨੂੰ ਦੂਰ ਕਰਨ ਵਾਲੀ ਦਵਾਈ 'ਵਾਹਿਗੁਰੂ' ਨਾਮ ਹੈ। ਯਥਾ:- 'ਦਾਰੂ ਭੀ ਇਸੁ ਮਾਹਿ॥ ਕਿਰਪਾ ਕਰੇ ਜਿ ਆਪਣੀ ਤਾ ਗੁਰ ਕਾ ਸਬਦੁ ਕਮਾਹਿ॥' [ਆਸਾ ਵਾਰ ਮ: ੧]। ਨਾਮ ਦੀ ਕਮਾਈ ਨਾਲ ਹਉਮੈ ਰੋਗ ਦੂਰ ਹੁੰਦਾ ਹੈ।

ਜਿਹੜਾ ਨਾਮ ਨੂੰ ਚਾਰ ਪ੍ਰਕਾਰ ਦੀ ਔਖਧੀ ਲਿਖਿਆ ਹੈ, ਉਸ ਦੀ ਵੀਚਾਰ ਏਹ ਹੈ:-

(੧) ਸ਼ੋਧਨ--ਮਨ ਦਾ ਇਕ ਵਿਕਾਰ ਹੈ ਮੈਲ=ਪਾਪਾਂ ਵਲ ਰੁਚੀ, ਇਸ ਨੂੰ ਨਾਮ ਸਿਮਰਣ ਚੂਰ ਕਰ ਦੇਂਦਾ ਹੈ। ਯਥਾ ਗੁਰਵਾਕ:-'ਪ੍ਰਭ ਕੈ ਸਿਮਰਨਿ

ਮਨ ਕੀ ਮਲੁ ਜਾਇ।'

(੨) ਸ਼ਮਨ–ਮਨ ਦਾ ਇਕ ਵਿਕਾਰ ਹੈ, ਵਿਕਸ਼ੇਪ=ਖਿੰਡੇ ਰਹਿਣਾ। ਇਸ ਰੋਗ ਨੂੰ ਨਾਮ ਸਿਮਰਣ ਟਿਕਾਉ ਬਖਸ਼ਦਾ ਹੈ। ਯਥਾ ਗੁਰਵਾਕ:–'ਮਨੁ ਪਰਬੋਧਹੁ ਹਰਿਕੈ ਨਾਇ॥ ਦਹਦਿਸਿ ਧਾਵਤ ਆਵੈ ਠਾਇ॥' [ਗਉ: ਸੁਖ. ਮ: ੫

(੩) ਆਕਰਖਣ–ਮਨ ਦੀ ਇਕ ਬੀਮਾਰੀ ਹੈ–ਵਿਸ਼ਨਾਸ਼ਕਤੀ=ਇੰਦ੍ਰਿਆਂ ਦੇ ਭੋਗ ਰਸਾਂ ਵਿਚ ਆਸ਼ਕਤ ਹੋਣਾ। ਨਾਮ ਸਿਮਰਣ ਨਾਲ ਮਨ ਦਿੰਦੇ-ਭੋਗਾਂ ਤੋਂ ਉਪ੍ਰਾਮ ਹੋ ਮਾਨੋਂ ਲੰਘਨ ਕਰਦਾ ਹੈ। ਯਥਾ ਗੁਰਵਾਕ:–'ਜਾਸੁ ਜਪਤ ਵਸਿ ਆਵਹਿ ਪੰਚਾ॥' [ਗਉ: ਮ: ੫

(੪) ਪੋਸ਼ਟਕ–ਮਨ ਦੈਵੀ ਗੁਣਾਂ ਦੇ ਧਾਵਨ ਤੋਂ ਕਮਜ਼ੋਰ ਤੇ ਦ੍ਰਿਸ਼ਟਾ ਪਦ ਵਿਚ ਸਿੱਧਾ ਖੜਾ ਹੋ ਪਰਮਾਤਮਾ ਨਾਲ ਸਦਾ ਲੱਗੇ ਰਹਿਣ ਤੋਂ ਨਿਤਾਣਾ ਹੈ। ਨਾਮ ਸਿਮਰਣ ਨਾਲ ਦੈਵੀ ਗੁਣ ਸੁਤੇ ਸਿੱਧ ਆ ਟਿਕਦੇ ਹਨ। ਅਰ ਦ੍ਰਿਸ਼ਟਾ ਪਦ ਵਿਚ ਖੜੋਨਾ ਤੇ ਸਾਂਈ ਮੇਲ ਵਿਚ ਲਗਾਉ ਅਰਥਾਤ 'ਕਮਲ ਪ੍ਰਕਾਸ਼' ਪ੍ਰਾਪਤ ਹੋ ਜਾਂਦਾ ਹੈ। ਯਥਾ ਗੁਰਵਾਕ:–'ਖੇਮ ਸਾਂਤਿ ਰਿਧਿ ਨਵ ਨਿਧਿ॥ ਬੁਧਿ ਗਿਆਨੁ ਸਰਬਤਹ ਸਿਧਿ॥ ਬਿਦਿਆ ਤਪੁ ਜੋਗੁ ਪ੍ਰਭ ਧਿਆਨੁ। ਗਿਆਨੁ ਸ੍ਰੇਸਟ ਊਤਮ ਇਸਨਾਨੁ॥ ਚਾਰਿ ਪਦਾਰਥ ਕਮਲ ਪ੍ਰਗਾਸ॥ ਸਭ ਕੈ ਮਧਿ ਸਗਲ ਤੇ ਉਦਾਸ॥ ਸੁੰਦਰੁ ਚਤੁਰੁ ਤਤ ਕਾ ਬੇਤਾ॥ ਸਮਦਰਸੀ ਏਕ ਦ੍ਰਿਸਟੇਤਾ॥ ਇਹ ਫਲ ਤਿਸੁ ਜਨ ਕੈ ਮੁਖਿ ਭਨੇ॥ ਗੁਰ ਨਾਨਕ ਨਾਮ ਬਚਨ ਮਨਿ ਸੁਨੇ॥ ੬॥' [ਗਉ: ਸੁਖ: ਮ: ੫

ਚੌਪਈ–ਜੇ ਕੁਵ ਸਾਵਜ ਕਰਹਿੰ ਅਤੰਕਾ। ਨਾਮੁ ਕੇਹਰੀ ਤਕਹਿੰ ਸੁ ਅੰਕਾ।
ਜੇ ਨਰ ਗ੍ਰਸੇ ਕਲੁਖ ਅਹੇਸ਼ਾ*। ਜਾਹਿੰ ਸ਼ਰਨ ਸੋ ਨਾਮ ਖਗੇਸ਼ਾ ॥੭੬॥

ਸਾਵਜ=ਸਾਮਜ–ਹਾਥੀ।
ਸਾਵਕ=ਹਾਥੀ ਦਾ ਬੱਚਾ। ਕਿਸੇ ਜਾਨਵਰ ਦਾ ਬੱਚਾ।
ਕਰਹਿੰ ਅਤੰਕਾ=ਡਰ ਕਰਦੇ ਹਨ, ਭਾਵ ਡਰ ਮੰਨਦੇ ਹਨ।
ਕੇਹਰੀ=ਸ਼ੇਰ। [ਹਿੰਦੀ, ਕੇਹਰੀ। ਪੰਜਾਬੀ, ਕੇਹਰ। ਸੰਸ:, ਕੇਸਰੀ]। ਸ਼ੇਰ ਹਾਥੀ ਨੂੰ ਮਾਰ ਸੁਟਦਾ ਹੈ।
ਅੰਕ=ਗੋਦ, ਮੁਰਾਦ ਸ਼ਰਣ ਤੋਂ ਹੈ। ਤਕਹਿੰ ਸੁ ਅੰਕਾ=ਓਹ ਸ਼ਰਣ ਤੱਕਣ, ਭਾਵ ਓਹ ਸ਼ਰਣ ਲੈਣ।
ਕਲੁਖ=ਦੋਖ, ਪਾਪ।
ਅਹੇਸ਼ਾ=[ਅਹਿ+ਈਸ਼=ਅਹੀਸ਼] ਅਹੀਸ਼ ਦਾ ਅਰਥ ਹੈ ਸੱਪਾਂ ਦਾ ਰਾਜਾ, ਸੱਪਾਂ ਦਾ ਰਾਜਾ ਸ਼ੇਸ਼ਨਾਗ ਹੈ, ਉਹ ਆਪ ਨਾਮ ਜਪਣ

*ਪਾਠਾਂਤ੍ਰ–ਜੇ ਨਰ ਗ੍ਰਾਸੇ ਕਲੁਖ ਅਹੇਸ਼ਾ–ਬੀ ਹੈ।

ਵਾਲਾ ਹੈ ਇਸ ਕਰਕੇ ਇਹ ਅਰਥ ਢੁਕਦਾ ਨਹੀਂ।
ਸੰਸਕ੍ਰਿਤ ਰੀਤੀ ਮੁਜਬ ਅਹਿ+ਈਸ਼=ਅਹੀਸ਼ ਬਨਣਾ ਚਾਹੀਏ, ਅਹੇਸ਼–ਬਣਨਾ ਠੀਕ ਨਹੀਂ, ਪਰ ਜੇ ਭਾਸ਼ਾ ਵਿਚ ਅਹੇਸ਼ ਠੀਕ ਸਮਝ ਲਈਏ ਤਾਂ ਇਸਦਾ ਅਰਥ ਨਾਗ ਕਰ ਲੈਣਾ ਠੀਕ ਹੈ। ਕਿਉਂਕਿ ਵਾਸਕਿ ਆਦਿ ਨਾਗਾਂ ਨੂੰ ਵੀ 'ਅਹਿਪਤ' ਕਹ ਲੈਂਦੇ ਹਨ। ਏਹ ਨਾਗ ਪੁਰਾਣਾਂ ਵਿਚ ਅੱਠ ਲਿਖੇ ਹਨ:–ਅਨੰਤ, ਵਾਸੁਕਿ, ਪਦਮ, ਮਹਾਂਪਦਮ, ਤਕਸ਼ਕ, ਕੁਲੀਰ, ਕਕੋਰਟਕ, ਸ਼ੰਖ।

ਖਗੇਸ਼=ਖਗ=ਪੰਛੀ। ਈਸ਼=ਈਸ਼੍ਵਰ। ਗਰੁੜ ਸੱਪਾਂ ਨੂੰ ਮਾਰ ਸੁਟਦਾ ਹੈ। } ਖਗੇਸ਼=ਪੰਛੀਆਂ ਦਾ ਰਾਜਾ, ਗਰੁੜ।

ਅਰਥ–ਜੋ ਸੰਸਾਰ (ਰੂਪੀ) ਹਾਥੀ (ਤੋਂ) ਡਰ ਮੰਨਦੇ ਹਨ ਓਹ ਨਾਮ (ਰੂਪੀ) ਸ਼ੇਰ ਦੀ ਸ਼ਰਣ ਲੈਣ। ਜੋ ਪੁਰਖ ਪਾਪ (ਰੂਪੀ) ਨਾਗ ਨੇ ਗ੍ਰਸ ਲਏ ਹਨ (ਉਨ੍ਹਾਂ ਨੂੰ ਚਾਹੀਦਾ ਹੈ ਕਿ) ਓਹ ਨਾਮ (ਰੂਪੀ) ਗਰੁੜ ਦੀ ਸ਼ਰਣ ਜਾ ਪੈਣ।

ਭਵ ਸਾਗਰ ਮਹਿੰ ਖਾਂਤਿ ਜਿ ਗੋਤੂ। ਗਹੈਂ ਕਿਉਂ ਨ ਸ਼੍ਰੀ ਨਾਮ ਜਿ ਪੋਤੂ।
ਸਿਮਰਨ ਮਹਿ ਕਿਛੁ ਖਰਚ ਨ ਖੇਦ। ਹੈ ਸੁਖੇਨ ਸੁਖਦਾਨ ਅਛੇਦਾ ॥੭੭॥

ਗੋਤੂ=ਗੋਤੇ। ਗਹੈਂ=ਪਕੜਦੇ। ਪੋਤੂ=ਪੋਤ–ਜਹਾਜ਼।
ਸੁਖਦਾਨ=ਸੁਖ ਦਾ ਦਾਤਾ।
ਅਛੇਦਾ=ਅਛੇਦ੍ਯ–ਜੋ ਛੇਦਿਆ ਨਾ ਜਾ ਸਕੇ, ਕੱਟਿਆ ਨਾ ਜਾ ਸਕੇ, ਅਟੱਲ। ਜੋ ਮਰਕੇ ਵੀ ਨਾ ਟੁੱਟੇ, ਏਥੇ ਵੀ ਰਹੇ ਤੇ ਅਗੇ ਵੀ ਨਾਲ ਜਾਵੇ। ਸਦਾ ਰਹਿਣ ਵਾਲਾ।

ਅਰਥ–ਸੰਸਾਰ ਰੂਪੀ ਸਮੁੰਦਰ ਵਿਚ ਜੋ (ਨਰ) ਗੋਤੇ ਖਾਂਦੇ ਹਨ, ਉਹ ਸ਼੍ਰੀ (ਵਾਹਿਗੁਰੂ) ਨਾਮ ਰੂਪੀ ਜਹਾਜ਼ (ਦਾ ਆਸ੍ਰਾ) ਕਿਉਂ ਨਹੀਂ ਫੜ ਲੈਂਦੇ ? (ਨਾਮ) ਸਿਮਰਣ ਵਿਚ (ਨਾ ਤਾਂ) ਕੁਛ ਖਰਚ (ਹੈ ਤੇ) ਨਾ ਖੇਚਲ, (ਨਾਮ ਜਪਣਾ) ਸੋਖਾ (ਕੰਮ) ਹੈ (ਤੇ) ਅਛੇਦ ਸੁਖ ਦਾ ਦਾਤਾ ਹੈ।

ਭਾਵ–ਇੱਥੇ ਹੁਣ ਨਾਮ ਨੂੰ ਜਹਾਜ਼ ਦਾ ਰੂਪਕ ਦਿੱਤਾ ਹੈ, ਭਾਵ ਉਹੋ ਕਿ ਇਹਲੋਕ ਪਰਲੋਕ ਵਾਲਾ ਤੇ ਤ੍ਰਾਣ ਕਰਤਾ ਹੈ। ਖਰਚ ਤੇ ਖੇਦ ਰਹਿਤ ਕਹਿਣ ਤੋਂ ਭਾਵ ਹੈ:–

੧. ਵਾਹਿਗੁਰੂ ਨਾਮੁ ਨੂੰ ਸੰਸਾਰੀ ਧਨ ਤੋਂ ਰਹਿਤ ਪੁਰਖ ਭੀ ਜਪ ਸਕਦਾ ਹੈ। ਦੂਜੀ ਏਹ ਹੈ ਕਿ ਯੱਗਜ, ਦਾਨ, ਤੀਰਥ ਆਦਿ ਧਨ ਤੋਂ ਬਿਨਾਂ ਸਿੱਧ ਨਹੀਂ ਹੋ ਸਕਦੇ। ਜੇ ਹੋ ਜਾਣ ਤਾਂ ਉਨ੍ਹਾਂ ਦਾ ਫਲ ਪਾਪ ਪੁੰਨ ਮਿਸ਼੍ਰਤ ਹੈ। ਵਾਹਿਗੁਰੂ ਸਿਮਰਣ ਵਿਚ ਮਾਯਾ ਤੇ ਧਨ ਕੁਛ ਨਹੀਂ ਖਰਚ ਹੁੰਦਾ ਤਾਂਤੇ ਪ੍ਰਾਣੀ ਮਾਤ੍ਰ ਇਸਨੂੰ ਜਪ ਸਕਦੇ ਹਨ, ਇਹ ਇਉਂ ਅਮੁੱਲ (ਮੁੱਲ ਤੋਂ ਬਿਨਾਂ) ਮਿਲਦਾ ਹੈ। ਪਰ ਅਪਣੇ ਫਲ ਵਿਚ ਇਹ ਅਮੁੱਲ (ਅਮੋਲਕ) ਹੈ। ਜੋ

ਅਮੁੱਲ ਦੁਆਰਾ ਵਿਸਮਾਦ ਵਿਚ ਲੈ ਜਾਂਦਾ ਹੈ। ਯਥਾ 'ਅਮੁਲਾ ਸਮਾਹਿ'। ਫਿਰ ਏਹ ਨਿਰੋਲ ਪੁੰਨ ਰੂਪ ਹੈ।

੨. ਇਸੇ ਤਰ੍ਹਾਂ ਤਪ, ਆਸਨ, ਪ੍ਰਾਣਾਯਾਮ ਆਦੀ ਕਰਮ ਭਾਵੇਂ ਧਨ ਤੋਂ ਬਿਨਾ ਹੀ ਸਿੱਧ ਹੋ ਸਕਦੇ ਹਨ ਪਰ ਉਨ੍ਹਾਂ ਵਿਚ ਖੇਦ ਹੁੰਦਾ ਹੈ। ਵਾਹਿਗੁਰੂ ਸਿਮਰਣ ਵਿਚ ਨਿਰੋਲ ਸੁਖ ਹੀ ਸੁਖ ਹੈ (ਭਾਵੇਂ ਲਗਾਤਾਰ ਚੇਤੇ ਰੱਖਣ ਦਾ ਜਤਨ ਜ਼ਰੂਰੀ ਹੈ) ਪਰ ਤਨ ਤਾਪਨ ਤੇ ਤਨ ਪੀੜਨ ਆਦਿ ਖੇਦ ਕੋਈ ਭੀ ਨਹੀਂ।

[ਇਤਿ ਮੰਗਲ]।

ਸੂਚਨਾ—ਹੁਣ ਪਿਛਲੇ ਮੰਗਲ ਕਥਨ ਦਾ ਕਵਿ ਜੀ ਦਾ ਅਪਣਾ ਮਨੋਰਥ ਵਰਣਨ ਹੁੰਦਾ ਹੈ:-

ਦੋਹਰਾ—**ਸੁੰਦਰ ਸਤਿਗੁਰੁ ਕੀ ਕਥਾ ਗੁਨ ਮੰਦਿਰ ਸੁਖਕੰਦ।**
ਬਰਨਨ ਤਿਸਕੋ ਅਬ ਕਰੋਂ ਹੋਵਹਿੰ ਬਿਘਨ ਨਿਕੰਦ ।੭੮।

ਗੁਨ ਮੰਦਿਰ=ਗੁਣ ਮੰਦਿਰ–ਗੁਣਾਂ ਦਾ ਮੰਦਿਰ, ਗੁਣਾਂ ਦਾ ਘਰ, ਸਾਰੇ ਗੁਣਾਂ ਦਾ ਸਮੁਦਾਇ। (ਅ) ਗੁਣ+ਮੰਦਰ=ਗੁਣਾਂ ਦਾ ਮੰਦ੍ਰਾਚਲ। ਗੁਣਾਂ ਦਾ ਪਰਬਤ।

ਸੁਖ ਕੰਦ=ਸੁਖ ਰੂਪੀ ਫਲ, ਸੁਖ ਫਲ।
ਕੰਦ=ਅਸਲ ਵਿਚ ਜੜ੍ਹ ਨੂੰ ਕਹਿੰਦੇ ਹਨ ਪਰ ਉਸ ਜੜ੍ਹ ਨੂੰ ਜੋ ਮੁਲਾਇਮ ਤੇ ਖਾਣ ਦੇ ਕੰਮ ਦੀ ਹੋਵੇ, ਜਿਸ ਤਰ੍ਹਾਂ ਸ਼ਕਰਕੰਦੀ ਹੁੰਦੀ ਹੈ। ਹੈਨ ਤਾਂ ਇਹ ਚੀਜ਼ਾਂ ਜੜ੍ਹਾਂ ਪਰ ਖਾਣ ਵਿਚ ਮਾਨੋ ਜ਼ਿਮੀਂ ਦੇ ਅੰਦਰਲੇ ਫਲਾਂ ਸਮਾਨ ਹਨ। ਇਸ ਵਾਸਤੇ ਆਮ ਤੌਰ ਤੇ ਕੰਦ ਦਾ ਅਰਥ ਫਲ ਕਰਨ ਲਗ ਪਏ ਹਨ। (ਅ) ਸੁਖਾਂ ਦਾ ਬੱਦਲ, ਭਾਵ ਸੁੱਖਾਂ ਦਾ ਦਾਤਾ।

ਅਰਥ—ਹੁਣ ਮੈਂ ਸੁਹਣੇ ਸਤਿਗੁਰ (ਗੁਰੂ ਨਾਨਕ ਦੇਵ ਜੀ) ਦੀ ਕਥਾ (ਜੋ) ਗੁਣਾਂ ਦਾ ਪਰਬਤ ਤੇ ਸੁਖਾਂ ਦਾ ਕੰਦ ਹੈ ਤਿਸ ਨੂੰ ਵਰਣਨ ਕਰਦਾ ਹਾਂ, (ਮੇਰੇ ਕਾਰਜ ਵਿਚ ਹੋਣ ਵਾਲੇ ਸਾਰੇ) ਵਿਘਨ ਮੂਲੋਂ ਕੱਟੇ ਜਾਣ।

ਸੂਚਨਾ—ਹੁਣ ਸ਼੍ਰੀ ਗੁਰ ਨਾਨਕ ਪ੍ਰਕਾਸ਼ ਦਾ ਖਾਕਾ ਮਾਨੋਂ ਖਿੱਚਦੇ ਹਨ:-

ਸ਼੍ਰੀ ਨਾਨਕ ਸੁ* ਪ੍ਰਕਾਸ਼ ਮੈਂ ਕਹੌਂ ਕਥਾ ਇਹ ਆਦਿ।
ਅੰਗਦ ਬਾਲੇ ਕੋ ਮਿਲਨ ਪੁਨ ਤਿਨ ਕੋ ਸੰਬਾਦ ॥੭੯॥

ਚੌਪਈ—**ਪੁਨ ਸ਼੍ਰੀਨਾਨਕ ਜਨਮੁ ਸੁਹਾਵਾ। ਸ਼ਿਸ਼ਲੀਲਾ ਬਹੁਨ ਰਨ ਦਿਖਾਵਾ॥**
ਕਹੌਂ ਕਥਾ ਕਿਯ† ਮੋਦੀ ਖਾਨਾ। ਤਿਹ ਤਜਿ ਦੇਸ਼ ਬਿਲੋਕੇ ਨਾਨਾ ॥੮੦॥

---

*ਕਈਆਂ ਨੁਸਖਿਆਂ ਵਿਚ ਪਾਠ–ਸੁ–ਨਹੀਂ ਹੈ ਤੇ–ਨਾਨਕ ਪਰਕਾਸ਼–ਪਾਠ ਹੈ।
†ਪਾਠਾਂਤ੍ਰ–ਕੀਯ–ਤੇ–ਕਿਓ–ਬੀ ਹਨ।

ਜਹਿਂ ਤਹਿਂ ਸਿੱਖੀ ਰੀਤਿ ਚਲਾਈ। ਪੂਰਿ ਕਰਤਾਰ ਬਸੇ ਪੁਨ ਆਈ।
ਸਿੱਖੀ ਪਰਖੀ ਸਿੱਖਨ ਕੀ ਜਬ। ਸ਼੍ਰੀ ਅੰਗਦ ਕੋ ਤਖਤ ਦਿਯੋ ਤਬ ।੯੧।
ਅਸ ਗੁਰ ਕੀਰਤਿ ਕਰਿਹੌਂ ਗ੍ਰੰਥੂ। ਸੁਨਿ ਸੁਖ ਪਾਵਹਿਂ ਗੁਰ ਕੇ ਪੰਥੂ।

ਸੰਬਾਦ=ਸੰ=ਭਲੀ ਪ੍ਰਕਾਰ, ਬਾਦ=(ਵਦ੍=ਬੋਲਨਾ) ਬਚਨ =ਗਲ ਬਾਤ। ਬਾਤ ਚੀਤ।
ਸੁਹਾਵਾ=ਸੁੰਦਰ।
ਸ਼ਿਸ਼ੁ ਲੀਲਾ=ਬਾਲਕ ਪਨੇ ਦੀ ਲੀਲਾ। ਬਚਪਨ ਦੇ ਕੌਤਕ। ਬਾਲ ਚੇਜ।
ਨਰਨ=ਨਰਾਂ ਨੂੰ। ਬਿਲੋਕੇ=ਦੇਖੇ। ਨਾਨਾ=ਬਹੁਤੇ।
ਪੁਨ=ਫੇਰ। ਅਸ=ਐਸੀ।
ਗ੍ਰੰਥੂ=ਗ੍ਰੰਥਨ–ਬੰਨ੍ਹਣਾ, ਤਰਤੀਬ ਦੇਣੀ। ਗੁੰਥਨ ਕਰਨਾ, ਜਿਵੇਂ ਪੋਥੀ।
ਕਰਹੌਂ ਗ੍ਰੰਥੂ=ਗੁੰਥਨੰ ਕਰਾਂਗਾ। ਗ੍ਰੰਥ ਰਚਾਂਗਾ।
(ਅ) ਕਿਤੇ ਪਾਠ ਹੈ 'ਕਹੌਂ ਗਰੰਥੂ', ਇਸ ਦਾ ਬੀ ਅਰਥ ਹੋਊ ਗਰੰਥ ਯਾ ਪੋਥੀ ਰਚਾਂਗਾ।
ਪੰਥੂ=ਪੰਥ ਵਾਲੇ, ਮੁਰਾਦ ਸਿੱਖਾਂ ਤੋਂ ਹੈ।

ਅਰਥ—(ਇਸ ਪੋਥੀ ਅਰਥਾਤ) ਸ਼੍ਰੀ (ਗੁਰ) ਨਾਨਕ ਪ੍ਰਕਾਸ਼ ਵਿਚ ਪਹਿਲੀ ਕਥਾ ਮੈਂ ਇਹ ਕਹਾਂਗਾ (ਜਿਸ ਵਿਚ ਸ੍ਰੀ ਗੁਰੂ) ਅੰਗਦ (ਦੇਵ ਜੀ ਨੂੰ) ਬਾਲੇ ਦਾ ਮਿਲਨਾ ਤੇ ਫਿਰ (ਗੁਰ ਨਾਨਕ ਜੀ ਦੇ ਇਤਿਹਾਸ ਪਰ ਪਰਸਪਰ) ਬਾਤਚੀਤ (ਦਾ ਜ਼ਿਕਰ ਹੋਵੇਗਾ)।

ਫੇਰ ਸ਼੍ਰੀ (ਗੁਰੂ) ਨਾਨਕ (ਦੇਵ ਜੀ ਦੇ) ਸੁਹਣੇ ਅਵਤਾਰ (ਲੈਣ ਦੀ, ਫੇਰ) ਬਾਲਕ ਲੀਲਾ (ਜੋ) ਬਹੁਤੇ ਨਰਾਂ ਨੂੰ ਦਿਖਾਈ, (ਫੇਰ) ਮੋਦੀ ਖਾਨੇ ਕਰਨ ਦੀ, (ਫੇਰ) ਉਸ ਨੂੰ ਛੱਡਕੇ ਨਾਨਾ ਦੇਸ਼ ਦੇਖਣ (ਦੀ) ਕਥਾ ਕਹਾਂਗਾ।

(ਫੇਰ) ਜਿੱਥੇ ਕਿੱਥੇ ਸਿੱਖੀ ਰੀਤ (ਜਿਵੇਂ) ਚਲਾਈ, ਫਿਰ ਕਰਤਾਰ ਪੁਰ ਆਕੇ (ਜਿਵੇਂ) ਵੱਸੇ, (ਫੇਰ) ਜਦ ਸਿੱਖਾਂ ਦੀ ਸਿੱਖੀ (ਜਿਵੇਂ) ਪਰਖੀ (ਤੇ) ਸ੍ਰੀ (ਗੁਰੂ) ਅੰਗਦ ਜੀ ਨੂੰ ਤਦੋਂ (ਜਿਵੇਂ) ਤਖਤ ਦਿੱਤਾ (ਸਭਨਾਂ ਗੱਲਾਂ ਦਾ) ਐਸਾ ਗੁਰੂ ਜੱਸ ਦਾ ਗ੍ਰੰਥ ਰਚਾਂਗਾ (ਕਿ ਜਿਸ ਨੂੰ) ਸੁਣਕੇ ਗੁਰੂ ਜੀ ਦੇ ਪੰਥ (ਤੇ ਟੁਰਨ) ਵਾਲੇ ਸੁਖ ਪਾਉਣਗੇ।

ਸੂਚਨਾ—ਹੁਣ ਗੁਰ ਕੀਰਤੀ ਨੂੰ ਨਦੀ ਦੇ ਰੂਪਕ ਵਿਚ ਵਰਣਨ ਕਰਦੇ ਹਨ ਤੇ ਇਸ ਤੋਂ ਲਾਭ ਲੈਣ ਦੀ ਜਾਚ ਦੱਸਦੇ ਹਨ।

ਗੁਰ ਕੀਰਤਿ ਸਰਿਤਾ ਜਿਵ ਬਰਨੀ।ਮੰਗਲ ਕਰਨਿ ਅਮੰਗਲ ਹਰਨੀ।੯੨।

ਦੋਹਰਾ—ਭਵ ਬੰਧਨੁ ਬ੍ਰਿਖ ਕੇ ਸਹਿਤ ਭਰਮ ਬਿਮੁਖਤਾ* ਕੂਲ।
ਕਹਨਿ ਸੁਨਨਿ ਪਰਵਾਹਿ ਤਿਹ ਢਾਹਿ ਉਖਾਰਹਿ ਮੂਲ ॥੯੩॥

ਸਰਿਤਾ=ਨਦੀ। ਬਰਨੀ=ਵਰਣਨ ਕੀਤੀ ਹੈ।
ਅਮੰਗਲ=ਅ+ਮੰਗਲ=ਜੋ ਮੰਗਲ ਨਾ ਹੋਵੇ। ਦੁਖ, ਵਿਘਨ ਆਦਿ।
ਹਰਨੀ=ਦੂਰ ਕਰਨ ਵਾਲੀ।
ਭਵ ਬੰਧਨ ਬ੍ਰਿਖ=ਸੰਸਾਰ ਦੇ ਬੰਧਨਾਂ ਰੂਪੀ ਬ੍ਰਿੱਛ, ਜਿਸ ਦਾ ਬੀਜ ਹੈ ਹਉਮੈਂ ਤੇ ਅੰਕੁਰ ਹੈ ਮਮਤਾ [ਦੇਖੋ ਸ਼੍ਰੀ ਗੁ: ਨਾ: ਪ੍ਰ: ਉ: ਅਧਜਾ: ੫੫ ਅੰਕ ੧] ਬਿਮੁਖਤਾ=ਬੇਮੁਖਤਾਈ।
ਭਰਮ=ਸੰਸਾ। ਕੂਲ=ਕਿਨਾਰਾ, ਕੰਢਾ।
ਪਰਵਾਹਿ=ਨਦੀ ਦਾ ਵੇਗ ਨਾਲ ਚਲ ਰਿਹਾ ਜਲ।
(ਅ) ਕਥਾ, ਵਾਰਤਾ; ਵਜਾਖਜਾਨ ਆਦਿ ਜਦ ਸੁੰਦਰਤਾ ਨਾਲ ਕਥੇ ਜਾ ਰਹੇ ਹੋਣ ਤਾਂ ਉਸ ਨੂੰ ਬੀ ਪਰਵਾਹ ਕਹਿੰਦੇ ਹਨ।
ਮੂਲ=ਜੜ੍ਹਾਂ। ਭਾਵ, ਹਉਮੈਂ।

ਅਰਥ—ਗੁਰੂ (ਜੀ ਦੀ) ਕੀਰਤੀ (ਜੋ ਮੈਂ) ਵਰਣਨ ਕੀਤੀ (ਹੈ) ਨਦੀ ਵਾਂਙੂ ਹੈ, (ਜੋ) ਮੰਗਲ ਦੇਣ ਵਾਲੀ ਤੇ ਅਮੰਗਲ ਦੂਰ ਕਰ ਦੇਣ ਵਾਲੀ ਹੈ।

ਭਰਮ ਤੇ ਬੇਮੁਖਤਾਈ (ਰੂਪੀ ਦੋ) ਕਿਨਾਰੇ (ਹਨ,ਜਿਨ੍ਹਾਂ ਉਤੇ) ਸੰਸਾਰ ਦੇ ਬੰਧਨਾਂ (ਰੂਪੀ) ਬ੍ਰਿੱਛ (ਉਗ ਰਿਹਾ ਹੈ,ਇਸ ਸੁੱਕੀ ਨਦੀ ਵਿਚ ਜੋ ਗੁਰੂ ਕੀਰਤੀ)ਦੇ ਕਥਨ ਕਰਨ ਤੇ ਸੁਣਨ ਦਾ ਪ੍ਰਵਾਹ (ਚਲ ਪਵੇ ਤਾਂ) ਤਿਨ੍ਹਾਂ (ਦੋਹਾਂ ਕਿਨਾਰਿਆਂ ਨੂੰ) ਢਾਹ ਘੱਤੇਗਾ, (ਨਾਲ ਹੀ ਉਸ ਬ੍ਰਿੱਛ ਨੂੰ) ਜੜ੍ਹੋਂ ਪੁਟ ਸੱਟੇਗਾ।

ਚੌਪਈ—ਗੁਰ ਸਿੱਖਨ ਮੱਜਨ ਹੈ ਜੋਗੂ। ਗੁਰ ਸਿੱਖੀ ਸੁਖ ਆਨੰਦ ਭੋਗੂ।
ਨਿੰਦਕ ਜੋਨ ਅਸੂਯਾ ਸਹਿਤੂ।ਤਿਨਕੇ ਯੋਗ ਨ ਇਹੁ ਦੁਖ ਦਹਿਤੂ ।੯੪।

ਮੱਜਨ=ਇਸ਼ਨਾਨ।
ਅਸੂਯਾ=ਈਰਖਾ, ਸਾੜਾ। ਦੂਸਰੇ ਦੇ ਗੁਣ ਦੇਖਕੇ ਜਲਨਾ।
'ਜੋਨ ਅਸੂਯਾ ਸਹਿਤੂ' ਨਿੰਦਕ ਦਾ ਵਿਸ਼ੇਸ਼ਨ ਨਹੀਂ ਹੈ, ਕਿਉਂਕਿ ਨਿੰਦਕ ਤਾਂ ਈਰਖਾ ਤੋਂ ਖਾਲੀ ਕਦੇ ਹੁੰਦਾ ਹੀ ਨਹੀਂ। ਦੂਸਰੇ, ਅਗਲੀ ਤੁਕ ਵਿਚ ਪਦ 'ਤਿਨਕੋ' ਹੈ, ਤਿਨਕੇ ਬਹੁ ਬਚਨ ਹੈ, ਜਿਸ ਤੋਂ ਸਪਸ਼ਟ ਹੈ ਕਿ ਨਿੰਦਕ ਤੇ ਈਰਖਾ ਵਾਲੇ ਦੋਹਾਂ ਵਾਸਤੇ—ਤਿਨਕੇ—ਪਦ ਆਯਾ ਹੈ।
ਦਹਿਤੂ=ਸਾੜ। ਦੁਖ ਦਹਿਤੂ=ਸਾੜੇ ਦਾ ਦੁਖ। ਅਥਵਾ ਦੁਖ ਦੇਂਦੀ ਹੈ ਅਰ ਸਾੜਦੀ ਹੈ, ਭਾਵ ਜੋ ਗੁਰ ਸਿੱਖਾਂ ਨੂੰ ਠੰਢ ਪਾਉਂਦੀ ਹੈ ਉਹ

*ਪਾਠਾਂਤ੍ਰ—ਭਰਮ ਬੇਮੁਖਤਾ—ਬੀ ਹੈ।

ਨਿੰਦਕਾਂ ਨੂੰ ਸਾੜਦੀ ਹੈ, ਜਿਵੇਂ ਬਿਰਹਨੀ ਨੂੰ ਚੰਦ ਤੱਤਾ ਲਗਦਾ ਹੈ। (ਅ) ਨਦੀ ਦਾ ਵਿਸ਼ੇਖਣ ਹੈ, ਭਾਵ ਇਹ ਕਿ ਗੁਰ ਕੀਰਤੀ ਰੂਪੀ ਨਦੀ ਦੁੱਖਾਂ ਨੂੰ ਦੂਰ ਕਰਨ ਵਾਲੀ ਹੈ।

ਅਰਥ—(ਇਹ ਗੁਰ ਕੀਰਤੀ ਰੂਪੀ ਨਦੀ) ਗੁਰ ਸਿੱਖਾਂ ਦੇ ਇਸ਼ਨਾਨ ਕਰਨ ਦੇ ਜੋਗ ਹੈ, ਗੁਰੂ ਕੀ ਸਿੱਖੀ (ਇਸ ਇਸ਼ਨਾਨ ਨਾਲ) ਸੁਖ ਤੇ ਆਨੰਦ ਭੋਗਦੀ ਹੈ, (ਪਰੰਤੂ) ਨਿੰਦਕ (ਅਤੇ ਹੋਰ ਜੋ ਕੋਈ) ਈਰਖਾ ਵਾਲਾ ਹੈ ਇਹ ਦੁਖਾਂ ਨੂੰ ਦੂਰ ਕਰਨੇ ਵਾਲੀ (ਨਦੀ) ਉਨ੍ਹਾਂ ਦੇ (ਇਸ਼ਨਾਨ) ਜੋਗ ਨਹੀਂ ਹੈ।

ਸ਼ੂਤ ਦਰ ਸੋਂ ਚਲਿ ਕੈ ਸੁ ਪ੍ਰਵਾਹੁ। ਉਰ ਸਾਗਰ ਮਹਿ ਇਸਥਿਤ ਆਹੁ।
ਤੋਖ ਮਤਿ ਸੁਕਤਾ ਤਿਹ ਪਰ ਤਰਿਹੀ।ਪ੍ਰੇਮ ਬੂੰਦਕੀ ਲਾਲਸ ਕਰਿਹੀ।੮੫।

ਸ਼ੂਤ ਦਰ=ਕੰਨਾਂ ਰੂਪੀ ਦਾੜ [ਸੰਸ:, ਦਰ=ਦਾੜ]। ਇੱਥੇ ਦਰ ਦਾ ਅਰਥ ਦਰਵਾਜ਼ਾ ਨਹੀਂ, ਨਦੀਆਂ ਦਰਵਾਜ਼ੇ ਥਾਣੀ ਨਹੀਂ ਲੰਘਦੀਆਂ। ਕੰਨ ਦੀ ਸੂਰਤ ਭੀ ਦਾੜ ਵਰਗੀ ਹੈ।
ਸ਼ੂਤ ਦਰ ਸੋਂ ਚਲਿ ਕੈ=ਕੰਨਾਂ ਰੂਪੀ ਦਾੜ ਦੇ ਵਿੱਚ ਦੀ ਲੰਘਕੇ।
ਸੁ=ਉਹ। ਉਰ ਸਾਗਰ=ਹਿਰਦੇ ਰੂਪੀ ਸਮੁੰਦਰ।
ਇਸਥਿਤਿ ਆਹੁ=ਸਥਿਤ ਹੋ ਜਾਂਦੀ ਹੈ, ਟਿਕ ਜਾਂਦੀ ਹੈ।
ਮਤਿ=ਬੁੱਧੀ।
ਸੁਕਤਾ=ਸ਼ੁਕ੍ਤਿ–ਸਿੱਪ, ਸਿੱਪੀ ਜਿਸ ਵਿਚੋਂ ਮੋਤੀ ਨਿਕਲਦੇ ਹਨ।

ਅਰਥ—ਕੰਨਾਂ ਰੂਪੀ ਦਾੜ ਦੇ ਵਿਚਦੀ ਲੰਘਕੇ ਉਹ (ਕੀਰਤੀ ਦਾ) ਪ੍ਰਵਾਹ ਹਿਰਦੇ (ਰੂਪੀ) ਸਮੁੰਦਰ ਵਿਚ (ਜਾਕੇ) ਟਿਕ ਜਾਂਦਾ ਹੈ, ਤਦ ਬੁੱਧੀ (ਰੂਪੀ) ਸਿੱਪੀ ਉਸ (ਟਿਕੇ ਪਾਣੀ) ਉਤੇ ਤਰ ਪੈਂਦੀ ਹੈ ਤੇ ਪ੍ਰੇਮ ਬੂੰਦ ਦੀ (ਪ੍ਰਾਪਤੀ ਦੀ) ਲਾਲਸਾ ਕਰਦੀ ਹੈ।

ਭਾਵ—ਗੁਰੂ ਜੀ ਦੀ ਕੀਰਤੀ ਸੁਣਕੇ ਮਤ ਵਿਚ ਉਮੰਗ ਪੈਦਾ ਹੁੰਦੀ ਹੈ ਜੋ ਪ੍ਰੇਮ ਦੀ ਲਾਲਸਾ ਕਰਦੀ ਹੈ। ਪ੍ਰੇਮ ਨੂੰ ਅਗਲੇ ਦੋਹੇ ਵਿਚ ਸ਼ਾਂਤਿ ਬੂੰਦ ਨਾਲ ਤੁੱਲਤਾ ਦੇਂਦੇ ਹਨ, ਕਿ ਇਸਨੂੰ ਫੇਰ ਪ੍ਰੇਮ ਦੀ ਬੂੰਦ ਮਿਲ ਜਾਂਦੀ ਹੈ ਤਾਂ ਬੁੱਧੀ ਫੇਰ ਟਿਕ ਜਾਂਦੀ ਹੈ, ਉਹ ਪ੍ਰੇਮ ਵਿਚ ਟਿਕੀ ਬੁੱਧੀ ਫੇਰ ਅਮੋਲਕ ਹੋ ਜਾਂਦੀ ਹੈ।

ਦੋਹਰਾ–**ਸ਼ਾਂਤਿ ਬੂੰਦ ਜਬ ਪ੍ਰੇਮ ਕੀ ਪਰਸੀ* ਤਿੰਹ ਕੋ ਆਇ।**
ਹੁਇ ਅਡੋਲ ਤਬ ਬੈਸਹੀ ਨਹਿ ਇਤ ਉਤ ਕੋ ਧਾਇ॥ ੮੬॥

ਅਰਥ—(ਇਸ ਹਾਲ ਵਿਚ) ਜਦ ਪ੍ਰੇਮ ਦੀ ਸ਼ਾਂਤੀ ਬੂੰਦ ਉਸ ਨੂੰ ਆਕੇ ਛੁਹ ਜਾਏ ਤਦ (ਤਤਛਿਨ ਉਹ) ਅਡੋਲ ਹੋਕੇ ਬੈਠ ਜਾਂਦੀ ਹੈ, (ਫਿਰ) ਇਧਰ ਉਧਰ

*ਪਾਠਾਂਤ੍ਰ–ਪਰਸੇ–ਭੀ ਹੈ।

ਨਹੀਂ ਧਾਉਂਦੀ, (ਭਾਵ ਏਹ ਕਿ ਚਿਤ ਬ੍ਰਿਤੀ ਏਕਾਗ੍ਰ ਹੋਕੇ ਆਪੇ ਵਿਚ ਟਿਕ ਜਾਂਦੀ ਹੈ)।

ਚੌਪਈ–ਸਾਕਤ ਖਰ ਨਹਿੰਮੱਜਨਕਰਿਹੀਂ। ਬਿਸ਼ੈਠੌਰਦੁਰਗੰਧਹਿਫਿਰਹੀਂ।
ਜਿਉਂ ਕਿਉਂ ਤਿਹ ਬਨੁ ਜਾਇਸੰਜੋਗੂ।ਹੋਤਿ ਗੁੜਾਕਾ ਤਿਨਤਨੁ ਰੋਗੂ।੯੭।

ਸਾਕਤ=ਟੁੱਟੇ ਹੋਏ, ਵਾਹਿਗੁਰੂ ਤੋਂ ਜਿਨਾਂ ਦੀ ਲਿਵ ਟੁੱਟੀ ਹੋਈ ਹੈ। ਈਸ਼ੂਰ ਵਿਮੁਖ। [ਅ:, ਸਾਕ੍ਤ]
ਖਰ=ਖੋਤਾ। [ਫਾ:, ਖ਼ਰ]। ਬਿਸ਼ੈ ਠੌਰ=ਵਿਸ਼ੇ ਵਿਕਾਰਾਂ ਦੀ ਥਾਂ।
ਦੁਰਗੰਧਹਿ=ਦੁਰਗੰਧੀ ਵਾਲੀ ਥਾਂ, ਭਾਵ ਅਰੂੜੀਆਂ ਤੇ।
ਗੁੜਾਕਾ=ਨੀਂਦ। [ਸੰਸ:, ਗੁਡਾਕਾ]

ਅਰਥ–(ਪਰੰਤੂ) ਸਾਕਤ (ਪੁਰਖ) ਖੋਤੇ (ਸਮਾਨ ਹਨ ਉਹ ਇਸ ਗੁਰ ਕੀਰਤੀ ਰੂਪੀ ਨਦੀ ਵਚ) ਇਸ਼ਨਾਨ ਨਹੀਂ ਕਰਦੇ, (ਉਹ ਜਿਵੇਂ ਖੋਤਾ ਦੁਰਗੰਧੀ (ਵਾਲੀ ਥਾਂ ਫਿਰਦਾ ਹੈ ਤਿਵੇਂ) ਵਿਸ਼ੇ ਵਿਕਾਰ ਵਾਲੀਆਂ ਥਾਂਵਾਂ ਤੇ ਫਿਰਦੇ ਹਨ, (ਭਲਾ ਜੇ) ਕਿਸੇ ਨਾ ਕਿਸੇ ਤਰ੍ਹਾਂ ਉਨ੍ਹਾਂ ਨੂੰ (ਗੁਰਕੀਰਤੀ ਸੁਣਨ ਦਾ) ਸੰਜੋਗ ਬਣ (ਹੀ) ਜਾਵੇ (ਤਦ) ਉਨ੍ਹਾਂ ਦੇ ਸਰੀਰ ਨੂੰ (ਉਸ ਵੇਲੇ) ਨੀਂਦ ਦਾ ਰੋਗ ਲਗ ਜਾਂਦਾ ਹੈ।

ਭਾਵ–ਜੇ ਕਿਸੇ ਨਾ ਕਿਸੇ ਤਰ੍ਹਾਂ ਸੰਜੋਗ ਬਣ ਜਾਏ, ਭਾਵ ਕਿਸੇ ਕਾਰਣ ਸਾਕਤ ਲੋਗ ਸਤਿਸੰਗ ਵਿਚ ਆ ਹੀ ਜਾਣ ਤਾਂ ਸੌਂ ਜਾਂਦੇ ਹਨ, ਗੁਰੂ ਜਸ ਫੇਰ ਬੀ ਸੁਣਨੋਂ ਰਹਿ ਜਾਂਦੇ ਹਨ।

ਸੋਰਠਾ–ਸਰਿਤਾ ਤਟ ਸਤਿਸੰਗ ਪਾਇ ਨ ਸ਼੍ਰਵਨ ਸ਼ਨਾਨ ਭਾ।
ਗੁਰ ਜਸੁ ਗੂਢਉ ਰੰਗ ਰੰਗਜੋ ਨ ਮਨ ਦਹਦਿਸਿ ਫਿਰਜੋ। ੯੮।

ਸਰਿਤਾ=ਨਦੀ। ਤਟ=ਕਿਨਾਰਾ। ਭਾਵ, ਘਾਟ।
ਪਾਇ=ਪਾਕੇ, ਅੱਪੜ ਕੇ। ਨ'''ਸ਼ਨਾਨ ਭਾ=ਇਸ਼ਨਾਨ ਨਾ ਪ੍ਰਾਪਤ ਹੋਇਆ।
ਫਿਰਜੋ=ਮਨ ਫਿਰਿਆ, ਭਾਵ ਭਟਕਿਆ।
ਇਹ ਸੋਰਠਾ ਪਿਛਲੇ ਕਹੇ ਗੁੜਾਕੂਆਂ ਲਈ ਹੈ ਕਿ ਸਤਿਸੰਗ ਵਿਚ ਅਪੱੜਕੇ ਭੀ ਲਾਭ ਨਾ ਹੋਯਾ, ਸਗੋਂ ਮਨ ਸੁਪਨਿਆਂ ਵਿਚ ਭਟਕਦਾ ਫਿਰਿਆ।
ਪਰ ਹੋ ਸਕਦਾ ਹੈ ਕਿ ਕਵਿ ਜੀ ਨਿਜ ਮਨ ਨੂੰ ਸੰਬੋਧ ਕਰਦੇ ਹੋਣ ਕਿ ਤੂੰ ਸਤਿਸੰਗ ਤੋਂ ਗੁਰੂ ਜਸ ਨਾਲ ਉੱਜਲਤਾ ਤੇ ਪ੍ਰੇਮ ਪ੍ਰਾਪਤ ਨਹੀਂ ਕੀਤੇ।

ਅਰਥ–(ਗੁਰ ਕੀਰਤੀ ਰੂਪੀ) ਨਦੀ ਦੇ ਸਤਿਸੰਗ (ਰੂਪੀ) ਘਾਟ (ਤੇ) ਅੱਪੜਕੇ

(ਗੁਰੂ ਯਸ਼) ਸੁਣ ਲੈਣ (ਰੂਪੀ) ਇਸ਼ਨਾਨ ਪ੍ਰਾਪਤ ਨਾ ਹੋਇਆ, (ਨਾਂ ਹੀ ਮਨ) ਗੁਰੂ ਜਸ ਦੇ (ਪ੍ਰੇਮ ਰੂਪੀ) ਗੂੜ੍ਹੇ ਰੰਗ (ਨਾਲ) ਰੰਗਿਆ ਗਿਆ, (ਸਗੋਂ) ਮਨ ਦਸੋ ਦਿਸ਼ਾ (ਵਿਚ ਭਟਕਦਾ) ਫਿਰਿਆ।

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਮੰਗਲਾ ਚਰਨ, ਨਾਮ ਮਹਿਮਾ ਬਰਨਨੰ' ਨਾਮ ਪ੍ਰਥਮੋ ਧਯਾਇ*।

ਇਤਿ=ਸਮਾਪਤ ਹੋਇਆ। ਪੂਰਬਾਰਧ=ਪਹਿਲਾ ਅੱਧਾ ਹਿੱਸਾ।
ਬਰਨਨੰ=ਵਰਣਨ। ਪ੍ਰਥਮੋ ਧਯਾਇ=ਪਹਿਲਾ ਅਧਜਾਯ।

ਅਰਥ—ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਦੇ ਪਹਿਲੇ ਅੱਧੇ (ਹਿੱਸੇ ਦਾ) ਪਹਿਲਾ ਅਧਜਾਯ ਜਿਸਦਾ ਨਾਮ 'ਮੰਗਲਾ ਚਰਨ, ਨਾਮ ਮਹਿੰਮਾ ਵਰਣਨ' ਹੈ, ਸਮਾਪਤ ਹੋਇਆ।

ਅਧਜਾਯ ਦੂਜਾ

[ਮੰਗਲ। ਪੱਤ੍ਰੀ ਲਿਆਉਣੀ, ਬਾਲੇ ਦਾ ਗੁਰੂ ਅੰਗਦ ਜੀ ਨੂੰ ਮਿਲਣਾ]

ਸ੍ਰੈਯਾ-ਬਲਵੰਡ ਬਡੇ ਭੁਜਦੰਡ ਪ੍ਰਚੰਡ ਅਖੰਡ ਅਦੰਡ ਕਰੇ ਖਲ ਖੰਡਾ।
ਰਨਮੰਡ ਉਮੰਡ ਘਮੰਡਿਤ ਚੰਡਿ ਅਖੰਡਲ ਕੇ ਅਰਿ ਕੀਨ ਬਿਹੰਡਾ।
ਕਰ ਹੇਰਿ ਕੁਵੰਡਹ ਤੁੰਡਹ ਪੰਡੁ ਭਗੇ ਜਸ ਮੰਡਨ ਭਾ ਬ੍ਰਹਮੰਡਾ।
ਸਿਧਿਦਾ ਨਿਧਿਦਾ ਰਿਧਿਦਾ ਬੁਧਿਦਾ ਜੁਧ ਮੱਧ ਸਹਾਇਸਦਾਭਵਮੰਡਾ॥੧।

ਬਲਵੰਡ=ਬਲਵੰਤ—ਬਲਵਾਨ।
ਭੁਜਦੰਡ=ਡੰਡੇ ਵਰਗੀਆਂ ਮਜ਼ਬੂਤ ਬਾਹਾਂ। (ਅ) ਬਾਹਾਂ ਦੇ ਡੋਲੇ।

---

*ਲਿਖਤ ਦੇ ਇਕ ਨੁਸਖੇ ਵਿਚ ਪਾਠ ਹੈ:—ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ, ਨਾਨਕ ਪ੍ਰਕਾਸ਼ੇ, ਪੂਰਬਾਰਧੇ, ਮੰਗਲਾ ਚਰਨ ਨਾਮ ਮਹਿਮਾ ਬਰਨਨੰ ਨਾਮ ਪ੍ਰਥਮੋ ਅੰਸੂ।

ਇਸਤੋਂ ਜਾਪਦਾ ਹੈ ਕਿ ਲੇਖਕ ਜੀ ਸ਼੍ਰੀ ਗੁਰ ਨਾਨਕ ਪ੍ਰਕਾਸ਼ ਨੂੰ ਗੁਰ ਪ੍ਰਤਾਪ ਸੂਰਜ ਗ੍ਰੰਥ ਵਿਚ ਸ਼ਾਮਲ ਕਰ ਰਹੇ ਹਨ, ਪਤਾ ਨਹੀਂ ਇਹ ਕਿਸੇ ਲਿਖਾਰੀ ਦਾ ਜਤਨ ਹੈ ਯਾ ਕਰਤਾ ਜੀ ਨੇ ਆਪ ਗੁਰ ਪ੍ਰਤਾਪ ਸੂਰਜ ਗ੍ਰੰਥ ਮੁਕਾਕੇ ਸ਼੍ਰੀ ਗੁਰ ਨਾਨਕ ਪ੍ਰਕਾਸ਼ ਨੂੰ ਵਿਚ ਸ਼ਾਮਲ ਕੀਤਾ ਹੈ। ਕਿਵੇਂ ਹੋਵੇ, ਸ਼੍ਰੀ ਗੁਰ ਪ੍ਰਤਾਪ ਸੂਰਜ ਵਿਚ ਸ਼੍ਰੀ ਗੁਰ ਨਾਨਕ ਪ੍ਰਕਾਸ਼ ਦਾ ਸ਼ਾਮਲ ਕਰਨਾ, ਗ੍ਰੰਥ ਦੀ ਆਯੂ ਬ੍ਰਿਧੀ ਲਈ ਬੜਾ ਗੁਣਦਾਇਕ ਹੈ। ਸ਼੍ਰੀ ਗੁਰ ਨਾਨਕ ਪ੍ਰਕਾਸ਼ ਨੂੰ ਜੋ ਦੋ ਹਿਸਿਆਂ ਵਿਚ ਵੰਡਿਆ ਹੈ ਇਸ ਵਿਚ ਭੀ ਸ਼ਾਲਬਨ ਇਹੋ ਮੁਰਾਦ ਹੈ, ਦਿਨ ਦਾ ਪਹਿਲਾ ਹਿੱਸਾ ਪੂਰਬਾਰਧ ਤੇ ਪਿਛਲਾ ਹਿੱਸਾ ਉਤ੍ਰਾਰਧ ਕਹੀਦਾ ਹੈ। ਗੋਯਾ ਨਾਨਕ ਪ੍ਰਕਾਸ਼ ਵਿਚ ਗੁਰੂ ਰੂਪੀ ਸੂਰਜ ਚੜ੍ਹਿਆ ਹੈ, ਤੇ ਇਸਨੂੰ ਸੂਰਜ ਉਦੈ ਦਿਨ ਮਿਥਕੇ ਦੋ ਹਿੱਸੇ ਕੀਤੇ ਹਨ, ਅੱਗੋਂ ਉਸੇ ਸੂਰਜ ਤੋਂ ਬਣੀਆਂ ਰਾਸ਼ੀਆਂ, ਰੁੱਤਾਂ ਤੇ ਅੈਨ ਪਦ ਵਰਤੇ ਹਨ। ਪਰੰਤੂ ਸ਼੍ਰੀ ਗੁਰ ਨਾਨਕ ਪ੍ਰਕਾਸ਼ ਦੇ ਹਿੱਸਿਆਂ ਨੂੰ—ਅਧਜਾਯ—ਕਿਹਾ ਹੈ ਤੇ ਰਾਸਾਂ ਰੁੱਤਾਂ ਅੈਨਾਂ ਦੇ ਹਿੱਸਿਆਂ ਨੂੰ—ਅੰਸ਼ੂ—ਕਿਹਾ ਹੈ।

ਪ੍ਰਚੰਡ=ਤੇਜ ਵਾਲੇ। ਅਖੰਡ=ਅਟੁੱਟ, ਜੋ ਭੱਜ ਨ ਸੱਕਣ।
ਅਦੰਡ=ਅ+=ਦੰਡ=ਜਿਨ੍ਹਾਂ ਨੂੰ ਦੰਡ ਨਾ ਦਿੱਤਾ ਜਾ ਸਕੇ, ਨਿਰਭੈ।
ਖਲ=ਮੂਰਖ। ਖੰਡਾ=ਖੰਡ ਦਿੱਤੇ, ਟੋਟੇ ਕਰ ਸਿੱਟੇ, ਨਾਸ਼ ਕੀਤੇ।
ਰਣਮੰਡ=ਰਣ+ਮੰਡ=ਮੈਦਾਨ ਜੰਗ ਸਜੇ ਹੋਏ ਵਿਚ। ਰਣ ਤੱਤੇ ਯਾ ਰਣ ਮੱਤੇ ਵਿਚ। ਉਮੰਡ=ਜੋਸ਼ ਨਾਲ।
ਘਮੰਡਿਤ=ਘਮੰਡ ਵਿਚ ਆਕੇ, ਭਾਵ ਰਣ ਵਿਚ ਵੈਰੀ ਨੂੰ ਵੰਗਾਰਕੇ (ਮਾਰਨਾ)। ਵੰਗਾਰਕੇ।
ਚੰਡ=ਇੱਕ ਦੈਂਤ ਜਿਸਨੂੰ ਦੇਵੀ ਨੇ ਮਾਰਿਆ ਸੀ। (ਅ) ਚੰਡਿ, ਚੰਡੀ=ਚੰਡਿਕਾ ਦੇਵੀ। ਰਾਖਸ਼ਾਂ ਨੂੰ ਮਾਰਨ ਵਾਲਾ ਦੇਵੀ ਦਾ ਰੂਪ। ਸ਼ਕਤੀ।
ਅਖੰਡਲ=ਆਖੰਡਲ=ਇੰਦ੍ਰ*। ਅਰਿ=ਵੈਰੀ।
ਬਿਹੰਡਾ=[ਸੰਸ:, ਵਿਘਟਨ, ਵਿਹਨਨੰ। ਪ੍ਰਾਕ੍ਰਿਤ, ਬਿਹੰਡਨ]=ਟੋਟੇ ਟੋਟੇ ਕਰ ਸਿਟਣੇ, ਮਾਰ ਦੇਣਾ, ਪ੍ਰਾਜੇ ਕਰਨਾ।
ਕਰ=ਹੱਥ। ਹੇਰਿ=ਦੇਖਕੇ।
ਕੁਵੰਡਹ=ਧਨੁਖ। [ਸੰਸ: ਕੋਦੰਡ, ਹਿੰਦੀ, ਕੁਬੰਡ]।
ਤੁੰਡਹ=ਤੁੰਡ=ਮੂੰਹ।
ਪੰਡੁ=ਪਾਂਡੂ ਰੰਗ ਦੇ, ਪੀਲੇ, ਪਿੱਲੇ। ਮੂੰਹ ਪੀਲਾ ਹੋਣਾ, ਭੈ ਖਾਣਾ ਹੈ।
ਮੰਡਨਭਾ=ਅਸਥਾਪਨ ਹੋਇਆ, ਫੈਲਿਆ ਹੋਇਆ।
ਬ੍ਰਹਮੰਡਾ=ਜਗਤ ਵਿਚ।
ਸਿਧਿ ਦਾ ਨਿਧਿ ਦਾ ਰਿਧਿ ਦਾ ਬੁਧਿ ਦਾ=ਸਿਧਿ, ਨਿਧਿ, ਰਿਧੀ ਤੇ ਬੁੱਧੀ ਦਾ ਦਾਤਾ। ਨਿਧੀਆਂ ਤੇ ਸਿਧੀਆਂ ਲਈ ਵੇਖੋ ਪਹਿਲੇ ਅਧਜਾਯ ਦੇ ੧੭ ਵੇਂ ਛੰਦ ਦੇ ਪਦਾਰਥ।
ਰਿਧਿ=ਖੁਸ਼ਹਾਲੀ। ਕਿਸੇ ਸ਼ੁਭ ਵਸਤੂ ਦੀ ਅਮੁੱਕ ਪ੍ਰਾਪਤੀ। ਪਿੱਛੇ ਜੁੱਧ ਦੇ ਗੁਣ ਗਿਣੇ ਹਨ; ਹੁਣ ਬੁੱਧਿ ਦਾਤਾ ਅਰਥਾਤ ਵਿਦਜਾ ਆਦਿਕ ਗੁਣ ਗਿਣੇ ਹਨ ਤੇ ਵਿਦਜਕ ਕੰਮਾਂ ਵਿਚ ਸਿਧਿ (ਕਾਮਜਾਬੀ) ਦੇਣ ਵਾਲੇ ਗੁਣ ਕਹੇ ਹਨ।
ਭਵਮੰਡਾ=ਭਵ [ਭਯ]=ਡਰ। ਮੰਡਾ [ਮਰਦਨ ਤੋਂ]=ਮਲ ਸਿੱਟਣ ਵਾਲੀ। (ਅ)—ਭਵ=ਸੰਸਾਰ। ਮੰਡਾ [ਮੰਡਨੰ]=ਸੰਵਾਰ ਦੇਣ ਵਾਲੀ। ਭੂਸ਼ਿਤ ਕਰਨ ਵਾਲੀ। ਸੰਸਾਰ ਨੂੰ ਵਿਦਜਾ ਆਦਿ ਸੁੰਦਰਤਾਈਆਂ ਨਾਲ ਭੂਸ਼ਿਤ ਕਰਨ ਵਾਲੀ।
ਭਵਮੰਡਾ=ਦਾ ਅਰਥ ਜਗਤ ਰਚਨ ਵਾਲੀ ਭੀ ਹੋ ਸਕਦਾ ਹੈ, ਪਰ ਉਹ ਏਥੇ ਅਪ੍ਰਸੰਗਕ ਹੈ।

*ਅਖੰਡਲ=ਅਟੱਲ। ਪਰ ਏਥੇ ਮਰਾਦ ਆਖੰਡਲ ਤੋਂ ਹੈ।

ਅਰਥ—ਤੇਜਵਾਨ, ਬਲਵਾਨ (ਤੇ) ਵੱਡੇ (ਹਨ) ਬਾਹਵਾਂ ਦੇ ਭੋਲੇ (ਜਿਸਦੇ ਅਤੇ ਜਿਸਨੇ) ਨਾ ਖੰਡੇ ਜਾ ਸਕਣ ਵਾਲੇ ਨਿਰਭੈ ਮੂਰਖ ਖੰਡ ਸਿੱਟੇ*।

(ਉਸ) ਸ਼ਕਤੀ ਨੇ ਰਣ ਤੱਤੇ (ਵਿਚ) ਉਮੰਡ ਕੇ ਤੇ ਵੰਗਾਰ ਕੇ ਇੰਦ੍ਰ ਦੇ ਵੈਰੀਆਂ ਨੂੰ ਪ੍ਰਾਜੈ ਕੀਤਾ।

(ਉਸਦੇ) ਹੱਥਾਂ (ਵਿਚ) ਧਨੁਖ ਦੇਖਕੇ (ਵੈਰੀਆਂ ਦੇ) ਮੂੰਹ ਪੀਲੇ (ਹੋ ਗਏ ਤੇ ਭੈ ਖਾਕੇ) ਨੱਸ ਗਏ, ਬ੍ਰਹਮੰਡ (ਵਿਚ ਫਿਰ ਜਿਸਦਾ) ਜਸ ਹੋਇਆ।

(ਉਹ ਹੀ ਹੈ) ਸਿੱਧੀ ਨਿੱਧੀ ਰਿੱਧੀ (ਤੇ) ਬੁੱਧੀ ਦੀ ਦਾਤਾ, ਜੁੱਧ ਵਿਚ ਸਹਾਇਕ (ਅਤੇ) ਸਦਾ ਸੰਸਾਰ ਨੂੰ ਭੂਸ਼ਿਤ ਰੱਖਣ ਵਾਲੀ।

ਭਾਵ—ਏਹ ਮੰਗਲ ਫੇਰ ਸ਼ਾਰਦਾ ਦਾ ਹੈ, ਪਿਛਲੇ ਅਧਜਾਯ ਵਿਚ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ ਦੇ ਸਾਰੇ ਮੰਗਲ ਕਰ ਆਏ ਹਨ। ਏਥੇ ਕੇਵਲ ਦੂਜੇ ਅਧਜਾਯ ਦਾ ਮੰਗਲ ਕਰਦੇ ਹਨ। ਪਹਿਲਾਂ ਇਥੇ ਸ਼ਾਰਦਾ ਦਾ ਆਵਾਹਨ ਕੀਤਾ ਹੈ, ਅਗਲੇ ਦੋਹੇ ਵਿਚ ਸੰਤਾਂ ਦਾ ਤੇ ਇਸਤੋਂ ਅਗਲੀ ਚੌਪਈ ਵਿਚ ਸਤਿਗੁਰੂ ਜੀ ਦਾ ਮੰਗਲ, ਤੇ ਉਨ੍ਹਾਂ ਅੱਗੇ ਅਰਦਾਸ ਹੈ ਕਿ ਮੇਰੇ ਇਸ ਉੱਦਮ ਨੂੰ ਨਿਰਵਿਘਨ ਸਮਾਪਤ ਕਰ ਦੇਣ।

ਕਵਿ ਜੀ ਇਕ ਜੰਗਜੂ ਤੇ ਨਰ ਸੁਭਾਵ ਕੌਮ ਦੇ ਗੁਣੀ ਹੋਣ ਕਰਕੇ ਸ਼ਾਰਦਾ ਨੂੰ ਜੁੱਧ ਜੰਗ ਦਾ ਸਹਾਯਕ, ਜਲਾਲ ਤੇ ਜਮਾਲ ਦੋਹਾਂ ਸੁੰਦਰਤਾ ਵਾਲੀ ਫ਼ਰਜ਼ ਕਰਕੇ ਅਖ਼ੀਰਲੀ ਤੁਕ ਵਿਚ ਕਹਿੰਦੇ ਹਨ:—ਸਿਧਿ ਨਿਧਿ ਰਿਧਿ ਬੁਧਿ ਦੀ ਦਾਤਾ ਹੈ। ਜੇ ਕੋਈ ਇਨ੍ਹਾਂ ਵਸਤਾਂ ਦਾ ਜਗਤ ਵਿਚੋਂ ਨਾਸ਼ ਕਰੇ ਤਾਂ ਜੁੱਧ ਜੰਗ ਕਰਕੇ ਖਲਾਂ ਦਾ ਨਾਸ਼ ਕਰਕੇ ਫੇਰ ਵਿਦਯਾ ਆਦਿ ਨਾਲ ਜਗਤ ਨੂੰ ਸਦਾ ਭੂਸ਼ਤ ਰਖਦੀ ਹੈ।

ਵਿਸਥਾਰ ਵਾਸਤੇ ਪਹਿਲੇ ਅਧਜਾਯ ਦੇ ਅੰਤਿੱਤ ਅੰਕ ੨ ਦਾ ਟੀਕਾ ਤੇ ਭਾਵ ਪੜ੍ਹੋ।

ਦੋਹਰਾ—ਬੰਦੌਂ ਸੰਤ ਸੰਦੋਹਿ ਪਦ ਜਿਨਤੇ ਹੋਤਿ ਉਧਾਰ।
ਜਮ ਤਮ ਸਮ ਤਿਹ ਤਰਨਿ ਸੇ ਕ੍ਰੂਮ ਘਨ ਬਾਤ ਬਿਚਾਰ। ੨।

ਸੰਦੋਹਿ—ਸੰਗਤ, ਇਕੱਤ੍ਰਤਾ, ਇਕੱਠ, ਸਮਾਜ, ਸਾਰੇ, ਸਮੂਹ। [ਸੰਸ:, ਸੰਦੋਹ]
ਉਧਾਰ=ਕਲਜਾਣ, ਮੁਕਤੀ। ਜਮ=ਯਮ। ਤਮ=ਹਨੇਰਾ।
ਤਰਨਿ=ਤਰਣਿ=ਸੂਰਜ। (ਅ) ਤਰਣ=ਜਹਾਜ਼, ਬੇੜਾ।
ਘਨ=ਬੱਦਲ। ਬਾਤ=ਵਾਤ—ਹਵਾ, ਪੌਣ, ਹਨੇਰੀ।

ਅਰਥ—(ਉਨ੍ਹਾਂ) ਸਮੂਹ ਸੰਤਾਂ ਦੇ ਚਰਨਾਂ ਨੂੰ (ਮੈਂ) ਮੱਥਾ ਟੇਕਦਾ ਹਾਂ, ਜਿਨ੍ਹਾਂ ਤੋਂ (ਮਨੁੱਖ ਜਨਮ ਦਾ) ਉਧਾਰ ਹੁੰਦਾ ਹੈ।

ਜਮ ਹਨੇਰੇ ਦੇ ਸਮਾਨ (ਹੈ) ਉਸ (ਲਈ ਓਹ ਸੰਤ) ਸੂਰਜ ਸਮਾਨ (ਹਨ ਅਤੇ) ਕ੍ਰੂਮ (ਰੂਪੀ) ਬੱਦਲਾਂ (ਨੂੰ ਉਡਾ ਦੇਣ ਲਈ ਉਨ੍ਹਾਂ ਨੂੰ) ਹਵਾ

*ਐਉਂ ਬੀ ਅਰਥ ਢੁਕਦਾ ਹੈ:—(ਜਿਸ ਸ਼ਕਤੀ ਨੇ) ਵਡੇ ਬਲਵਾਨ (ਤੇ) ਤੇਜਵਾਨ ਡੰਡੇ ਵਰਗੀਆਂ ਭੁਜਾਂ ਵਾਲੇ ਮੂਰਖਾਂ ਨੂੰ, (ਜੋ) ਨਾ ਖੰਡੇ ਜਾਣ ਵਾਲੇ (ਤੇ) ਨਾ ਸੋਧੇ ਜਾ ਸਕਣ ਵਾਲੇ (ਸਨ,) ਖੰਡ ਸਿੱਟਿਆ।

(ਸਮਾਨ) ਸਮਝ ਲਓ।

ਭਾਵ—ਹਵਾ ਬੱਦਲਾਂ ਨੂੰ ਉਡਾ ਲਿਜਾਂਦੀ ਹੈ, ਸੂਰਜ ਹਨੇਰੇ ਨੂੰ ਦੂਰ ਕਰਦਾ ਹੈ। ਤਿਵੇਂ ਉਨ੍ਹਾਂ ਸੰਤਾਂ ਦੀ ਸੰਗਤ ਜੋ 'ਆਪਿ ਮੁਕਤੁ ਮੁਕਤੁ ਕਰੈ ਸੰਸਾਰੁ' [ਗਉ: ਸੁਖ: ਮ: ੫] ਦਾ ਗੁਣ ਰੱਖਦੇ ਹਨ, ਮਨ ਤੋਂ ਭ੍ਰਮ ਤੇ ਜਮ ਦਾ ਭੈ ਦੂਰ ਕਰਦੇ ਹਨ। ਐਸੇ ਸਾਰੇ ਸੰਤਾਂ ਨੂੰ ਨਮਸਕਾਰ ਕਰਦਾ ਹਾਂ।

ਚੌਪਈ—ਮੋਰ ਮਨੋਰਥ ਭਯੋ ਜਹਾਜੂ। ਸਿੰਧੁ ਜਿ ਬਿਘਨ ਅਥਾਹਿ ਸਮਾਜੂ।
ਕਰਨਧਾਰ ਕਰਿਹੀ ਗੁਰ ਕਰੁਨਾ।ਤਬਪਹੁੰਚੌਂ ਤਟਿ ਕਰਿ ਤਿਨਪਰਨਾ।੩।

ਮਨੋਰਥ=ਮਨ ਦਾ ਅਰਥ—ਮੁਰਾਦ, ਮੁਦਆ। ਮਨੋਰਥ ਤੋਂ ਭਾਵ ਏਥੇ ਸ਼੍ਰੀ ਗੁਰ ਨਾਨਕ ਪ੍ਰਕਾਸ਼ ਰਚਣ ਦੀ ਚਾਹਨਾ ਤੋਂ ਹੈ।
ਜਹਾਜੂ=ਜਹਾਜ਼, ਬਹੁਤ ਵੱਡਾ ਬੇੜਾ ਜੋ ਸਮੁੰਦਰਾਂ ਤੋਂ ਮਾਲ ਤੇ ਆਦਮੀ ਆਦਿ ਲੈ ਤਰਦਾ ਹੈ ਤੇ ਪਾਰ ਉਤਾਰ ਆਂਦਾ ਜਾਂਦਾ ਹੈ [ਅਰਬੀ, ਜਹਾਜ਼]। ਸਿੰਧੁ=ਸਮੁੰਦਰ। ਸਮਾਜੂ=ਸਾਮਾਨ।
ਕਰਨਧਾਰ=ਮਲਾਹ [ਸੰਸ:, ਕਰਣਧਾਰ] ਕਰਣ=ਉਹ ਪੁਰਜ਼ਾ ਜਿਸ ਨਾਲ ਜਹਾਜ਼ ਸੇਧ ਬੰਨ੍ਹਕੇ ਟੋਰਿਆ ਜਾਵੇ।
ਧਰ=ਧਾਰਨ ਕਰਨ ਵਾਲਾ।
ਕਰੁਨਾ=ਕ੍ਰਿਪਾ, ਮੇਹਰ। [ਸੰਸ:, ਕਰੁਣ, ਕਰੁਣਾ]। ਤਟਿ=ਕਿਨਾਰਾ।
ਪਰਨਾ=ਆਸਰਾ। [ਸੰਸ:, ਪ੍ਰਣਯ]।

ਅਰਥ—ਮੇਰਾ ਮਨੋਰਥ (ਗ੍ਰੰਥ ਰਚਨ ਦਾ ਮਾਨੋ ਇਕ ਬੜੇ) ਸਮਾਜ (ਨਾਲ ਭਰਿਆ) ਜਹਾਜ਼ ਬਣ ਗਿਆ ਹੈ। ਵਿਘਨਾ (ਰੂਪੀ) ਅਥਾਹ ਸਮੁੰਦਰ ਹੈ। (ਜੇ) ਗੁਰੂ (ਰੂਪੀ) ਮਲਾਹ ਕ੍ਰਿਪਾ ਕਰਨਗੇ, ਤਦ (ਮੈਂ) ਉਨ੍ਹਾਂ ਦੇ ਆਸਰੇ ਨਾਲ (ਪਾਰਲੇ) ਕਿਨਾਰੇ ਅੱਪੜਾਂਗਾ।

ਭਾਵ—ਕਵਿ ਜੀ ਅਪਣੇ ਕੰਮ ਨੂੰ ਬੜਾ ਕਠਨ ਸਮਝ ਰਹੇ ਹਨ। ਉਸ ਦਾ ਰੂਪਕ ਸਮੁੰਦਰ ਵਿਚ ਠਿੱਲੇ ਜਹਾਜ਼ ਨਾਲ ਬੰਨ੍ਹਦੇ ਹਨ। ਸਮੁੰਦਰੀ ਸਫਰ ਵਿਚ ਕਈ ਵਿਘਨ ਹੁੰਦੇ ਹਨ, ਉਨ੍ਹਾਂ ਤੋਂ ਬਚਾਉ ਸਿਆਣੇ ਮਲਾਹਾਂ ਦੇ ਹੱਥ ਹੁੰਦਾ ਹੈ ਤੇ ਵਧੇਰੇ ਉਸ ਮਲਾਹ ਦੇ, ਜੋ ਜਹਾਜ਼ ਦੇ ਉਸ ਪੁਰਜ਼ੇ ਤੇ ਕੰਮ ਕਰਦਾ ਹੈ, ਜੋ ਜਹਾਜ਼ ਦੀ ਸੇਧ ਬੰਨ੍ਹਦਾ ਹੈ। ਉਹ ਜਹਾਜ਼ ਨੂੰ ਚਿਟਾਨਾਂ ਨਾਲ ਟਕਰਾਉਣੋਂ ਬਚਾਉਂਦਾ ਤੇ ਟਿਕਾਣੇ ਅਪੜਾਉਂਦਾ ਹੈ। ਹੋਰ ਅਨੇਕ ਤਰ੍ਹਾਂ ਦੇ ਵਿਘਨ ਹੁੰਦੇ ਹਨ, ਸਤਿਗੁਰੂ ਦਾ ਪਰਨਾ ਲੈਕੇ ਉਨ੍ਹਾਂ ਦੀ ਮਿਹਰ ਤੇ ਤਕੀਆ ਰੱਖਕੇ ਆਪ ਪਾਰ ਪਹੁੰਚਣ ਦੀ ਅਰਥਾਤ ਅਪਣੇ ਢੋਚੇ ਕੰਮ ਦੀ ਨਿਰਵਿਘਨ ਸਮਾਪਤੀ ਦਾ ਨਿਰਭਰ ਰਖਦੇ ਹਨ।

ਪਦਾਂ ਦੀ ਅਰਥ ਵਿਚਾਰ ਇਹ ਰਸਤਾ ਵਧੇਰੇ ਦੇਂਦੀ ਹੈ ਕਿ ਭਾਈ ਸਾਹਿਬ ਜੀ ਦੀ ਆਸ਼ਾ ਹੈ 'ਮੇਰਾ ਮਨੋਰਥ ਸਮੁੰਦਰ ਵਿਚ ਜਹਾਜ਼ ਵਾਂਙੂ ਹੈ;' ਅਰਥਾਤ ਕਠਨਤਾ ਵਾਲਾ ਕੰਮ ਹੈ, ਫੇਰ ਉਸ ਸਮੁੰਦਰੀ ਸਫਰ ਵਿਚ ਵਿਘਨਾ ਦਾ ਭੈ ਹੈ।

[ਬੇਨਤੀ]

ਤੁਮਰੋ ਨਾਮ ਨਿਬਾਹਹੁ ਲਾਜਾ। ਕਰਹੁ ਗ੍ਰੰਥ ਪੂਰਨ ਸ਼ੁਭ ਕਾਜਾ।
ਤਵ ਕਰੁਨਾ ਬਿਨ ਅੱਖਰ ਏਕੂ। ਨਹਿੰ ਉਪਜਤਿ ਮੁਝ ਰਿਦੈ ਬਿਬੇਕੂ।੪।
ਦੋਹਰਾ–ਗੁਰੁ ਪਗ ਪ੍ਰੇਮ ਸਮੁੰਦਰ ਸਮ ਸੁਧਾ ਪਰਦਿ ਕਵਿਤਾ ਸੁ।
ਸਿੱਖ ਬਿੰਦਾਰਿਕ ਪੀਵਹੀਂ ਨਿੱਤ ਹ੍ਵੈ ਸੁਮਤਿ ਪ੍ਰਕਾਸ਼ ।੫।

ਨਾਮ=ਨਾਮ ਤੋਂ ਮੁਰਾਦ ਨਾਮ ਦੇ ਬਿਰਦ ਦੀ ਹੈ ਕਿ ਮੈਂ ਆਪਦਾ ਹਾਂ ਤੇ ਆਪਦਾ ਯਸ਼ ਗਾਉਣ ਲਗਾ ਹਾਂ।
ਨਿਬਾਹਹੁ ਲਾਜਾ=ਲਾਜ ਨਿਬਾਹੋ ਦਾ ਮਤਲਬ ਹੈ ਕਿ ਮੇਰੇ ਵਿਚ ਕੋਈ ਗੁਣ ਨਹੀਂ, ਮੈਂ ਤੁਹਾਡਾ ਜੁ ਹੋਯਾ, ਇਸ ਦੀ ਲਾਜ ਪਾਲੋ।
ਸ਼ੁਭ ਕਾਜਾ='ਸ਼ੁਭ' ਪਦ 'ਕਾਜ' ਦਾ ਵਿਸ਼ੇਸ਼ਣ ਹੈ, ਪਰੰਤੂ ਪੂਰਨ ਕਰੋ ਦਾ ਕ੍ਰਿਯਾ ਵਿਸ ਹੋਕੇ ਬੀ ਲਗਦਾ ਹੈ ਕਿ ਸ਼ੁਭ ਰੀਤੀ ਨਾਲ, ਭਾਵ ਨਿਰਵਿਘਨ ਸੰਪੂਰਣ ਕਰੋ। ਕਰੁਨਾ=ਕ੍ਰਿਪਾ।
ਬਿਬੇਕੂ=ਵਿਵੇਕ–ਗਿਆਨ, ਪਛਾਣ, ਸਿਆਣ, ਨਿਰਣੈ ਕਰ ਲੈਣ ਦੀ ਸ਼ਕਤੀ, ਨਿਰਣੈ ਕੀਤਾ ਹੋਯਾ ਸਿੱਟਾ। (ਅ) ਐਉਂ ਬੀ ਤੁਕਾਂ ਦਾ ਅਰਥ ਲਾਉਂਦੇ ਹਨ:–ਤੇਰੀ ਕਿਰਪਾ ਬਿਨਾ ਮੇਰੇ ਹਿਰਦੇ (ਵਿਚ) ਵਿਵੇਕ (ਤਾਂ ਕੀ) ਇਕ ਅੱਖਰ ਬੀ ਨਹੀਂ ਉਪਜ ਸਕਦਾ। (ਏ) ਤੇਰੀ ਕਿਰਪਾ ਬਿਨਾਂ ਮੇਰੇ ਰਿਦੇ ਵਿਚ ਇਕ ਅੱਖਰ ਦਾ ਗਿਆਨ ਨਹੀਂ ਉਪਜ ਸਕਦਾ।
ਸੁਧਾ=ਅੰਮ੍ਰਿਤ। ਪਰਦਿ=ਦਾਤਾ [ਸੰਸ:,ਪ੍ਰਦ=ਦਾਤਾ]।
ਕਵਿਤਾਸੁ=ਕਵਿਤਾ + ਸੁ=ਕਵਿਤਾ=ਸ਼ਾਇਰੀ, ਪਦ ਰਚਨਾ, ਮਨ ਦੇ ਭਾਵ ਆਦਕਾਂ ਨੂੰ ਰਮਣੀਕ ਤ੍ਰੀਕੇ ਨਾਲ ਛੰਦ ਵਿਚ ਕਹਿਣ ਦੀ ਮਤੀ। ਸੁ=ਉਹ; ਇਸ਼ਾਰਾ–ਸਮੁੰਦਰ–ਵਲ ਹੈ।
ਬਿੰਦਾਰਕ=ਵ੍ਰਿੰਦਾਰਕ=ਦੇਵਤਾ, ਅਮਰ ਜੀਵਨ ਵਾਲਾ। [ਸੰਸ:, ਵ੍ਰਿੰਦਾਰਕ=ਸੁੰਦਰ, ਮਨੋਰੰਜਕ, ਉੱਤਮ, ਸ਼ੋਸ਼ਟ। ਦੇਵਤਾ]
ਸੁਮਤਿ=[ਸੁ=ਸ਼ੋਸ਼ਟ,ਮਤਿ=ਬੁਧੀ]। ਸ਼ੋਸ਼ਟਬੁਧੀ ਭਾਵ ਆਤਮ ਵਿਸ਼ੈਣੀਬੁਧੀ ਹੈ।

ਅਰਥ–(ਹੇ ਸਤਿਗੁਰੂ ਜੀ ! ਤੁਹਾਨੂੰ) ਆਪਣੇ ਨਾਮ (ਦਾ ਬਿਰਦ ਹੈ, ਦਾਸ ਦੀ) ਲਾਜ ਨਿਬਾਹ ਦਿਓ, (ਮੇਰਾ ਇਹ) ਸ਼ੁਭ ਕੰਮ ਗ੍ਰੰਥ (ਰਚਣ ਦਾ) ਸੰਪੂਰਨ ਕਰ ਦਿਓ।
(ਮੈਨੂੰ ਇਹ)ਗਜਾਨ(ਪੱਕਾ ਹੈ ਕਿ)ਆਪ ਦੀ ਕਿਰਪਾ ਬਿਨਾ ਇਕ ਇਕ ਅੱਖਰ(ਬੀ)ਮੇਰੇ ਹਿਰਦੇ (ਵਿਚੋਂ) ਨਹੀਂ ਉਪਜ ਸਕਦਾ।ਗੁਰਾਂ ਦੇ ਚਰਨਾਂ ਦਾ ਪ੍ਰੇਮ ਸਮੁੰਦਰ ਸਮਾਨ ਹੈ,ਉਹ (ਸਮੁੰਦਰ) ਕਵਿਤਾ (ਰੂਪੀ) ਅੰਮ੍ਰਿਤ ਦਾ ਦਾਤਾ ਹੈ। (ਜਿਸਨੂੰ) ਸਿੱਖ (ਰੂਪੀ)ਦੇਵਤੇ ਨਿੱਤ ਹੀ ਪੀਂਦੇ ਹਨ(ਜਿਸਤੋਂ ਉਨ੍ਹਾਂ ਦੇ ਹਿਰਦੇ ਵਿਚ)ਨਿਤ ਹੀ ਸੁਭ ਬੁੱਧੀ ਦਾ ਪ੍ਰਕਾਸ਼ ਹੁੰਦਾ ਹੈ।

ਸੂਚਨਾ–ਅੱਗੋਂ ਹੁਣ ਕਥਾ ਆਰੰਭ ਹੁੰਦੀ ਹੈ।

ਚੌਪਈ ॥ ਵਿਚ ਕਰਤਾਰਪੁਰੇ ਜਗਰਾਈ[੧]। ਸ਼੍ਰੀ ਅੰਗਦ ਕੋ ਦੀਨਿ ਬਡ਼ਾਈ। ਅਪਨ ਕੀਨ ਸਚਖੰਡ ਪਯਾਨਾ[੨]। ਜੋਤਿ ਰੂਪ ਬਿਬ ਤਨ[੩] ਪਲਟਾਨਾ॥੬॥ ਜਿਉ ਅਧਿਪਤਿ[੪] ਇਕ ਪੋਸ਼ਿਸ਼[੫] ਤਜਿਕੈ[੬]। ਬੈਸਹਿ[੭] ਸਭਾ ਦੁਤਿਯ[੮] ਤਨ-ਸਜਿਕੈ[੯]। ਤਿਉ ਖਡੂਰ ਮਹਿੰ ਆਨ ਬਿਰਾਜੇ। ਜਿਨ ਸਿਮਰਨਿ ਕਲਿ ਕਲਮਲ[੧੦] ਭਾਜੇ ॥੭॥ ਦੋਹਰਾ ॥ ਤਖਤ ਬੈਠਿ ਅੰਗਦ ਗੁਰੂ ਕੀਨ ਖਡੂਰ ਨਿਵਾਸ। ਨਰਨ[੧੧] ਉਧਾਰਨ ਕਾਰਨੇ ਕਰਤਿ ਸੁ ਭਗਤਿ ਪ੍ਰਕਾਸ਼ ॥੮॥ ਸ੍ਰੈਯਾ ॥ਇਕ ਬਾਸੁਰ[੧੨] ਆਸਨ ਡਾਸਿ[੧੩] ਅਸੀਨ[੧੪] ਸੁ ਧਯਾਨ ਬਿਖੈ ਗੁਰ ਅੰਗਦ ਹੋਏ। ਗੁਰ ਨਾਨਕ ਕੇ ਪਦਪੰਕਜ[੧੫]ਲੀਨ ਨਿਰੰਤਰ[੧੬] ਹੀ ਮੁਦ[੧੭] ਲੋਚਨ ਕੋਏ[੧੮]। ਪੁਨ ਯੌ ਉਪਜੀ ਉਰ[੧੯] ਬੀਚ ਬਿਚਾਰ –ਸੁ ਕਿੰਕਰ[੨੦] ਕੇ ਭ੍ਰਮ ਜਾਸ[੨੧] ਬਿਗੋਏ[੨੨]। ਪਰਮੇਸ਼ੁਰ ਸ਼੍ਰੀ ਗੁਰ ਨਾਨਕ ਸੋ ਜਿਨ*ਭੇਦ[੨੩] ਨ ਮੱਧ ਤਰੰਗਹ[੨੪] ਤੋਏ[੨੫]–॥੯॥ਸ੍ਰੈਯਾ॥ ਚਿਤ ਪ੍ਰੀਤਿ ਕੀ ਰੀਤਿ ਚਿਤੈ[੨੬] ਨਿਤ ਹੀ– ਭਵ[੨੭] ਮੈਂ ਭਵ[੨੮] ਸ਼੍ਰੀ ਗੁਰੁ ਕੋ ਬਿਧਿ[੨੯] ਲੀਨੋ ?। ਪੁਨ ਬਾਲ ਜੁਵਾ ਕੇ[੩੦] ਬਿਲਾਸ[੩੧] ਜੋਊ ਇਤਿਹਾਸ ਕਹੈ ਸਿਖ ਕੌਨ ਪ੍ਰਬੀਨੋ[੩੨] ?।ਸਭਿ ਦੇਸ਼ ਬਿਦੇਸ਼ਨ[੩੩] ਕੋ ਰਟਨੋ[੩੪],ਕਟਨੋ ਕੁਟਿਲੰ[੩੫] ਬਡ ਦੈਭ[੩੬] ਜੁ ਕੀਨੋ। ਚਿਤ ਚਿੰਤਤਿ ਦੇਤਿ ਅਚਿੰਤਤਤਾ ਜੋਊ ਬੈਸ ਇਕੰਤ ਗੁਰੂ ਰਸ ਭੀਨੋ–॥ ੧੦॥ਦੋਹਰਾ॥ ਸ਼੍ਰੀ ਗੁਰ ਬਰ ਸਰਬੱਗ[੩੭] ਉਰ ਡਰ[੩੮] ਹਰਿ[੩੯] ਅਰੁ ਜੁਰ ਤੀਨ[੪੦]। ਪਢਹਿ ਸੁਨਹਿ ਸਿਖ ਹੋਇ ਗਤਿ[੪੧] ਰਿਦੇ ਮਨੋਰਥ ਕੀਨ॥੧੧॥ ਚੌਪਈ ॥ਉਤ[੪੨] ਬਾਲੇ ਸੰਧੂ ਸੁ ਵਿਚਾਰਾ। 'ਸ਼੍ਰੀ ਨਾਨਕ ਭੇ ਹਰਿ ਅਵਤਾਰਾ। ਨਿਜ[੪੩] ਅਸਥਾਨ ਸੁ ਕੌਨ ਬਿਠਾਯੋ?। ਤਿਸ ਦਰਸਨ ਜਿਯਰਾ[੪੪] ਲਲ-ਚਾਯੋ' ॥੧੨॥ ਬਹੁ ਨਰ ਮਹਿੰ ਬੋਲਨੋ ਇਮ ਬਾਲਾ ॥ ਇਕ ਸਿਖ[੪੫] ਬਚ[੪੬] ਭਾਖਨੋ[੪੭] ਤਿਹਕਾਲਾ[੪੮]। 'ਤਿਹਣ ਗੋਤ ਅੰਗਦ ਤਿਹ ਨਾਮੂ। ਗੁਰਤਾ

[੧]ਜਗਤ ਦੇ ਪਾਤਸ਼ਾਹ(ਗੁਰੂ ਨਾਨਕ ਦੇਵ ਜੀ) ਨੇ।[੨]ਚਲਾਣਾ। [੩]ਦੂਜਾ ਸਰੀਰ। [੪]ਰਾਜਾ।[੫]ਪੁਸ਼ਾਕ। [੬]ਉਤਾਰਕੇ। [੭] ਬੈਠੇ। [੮] ਦੂਜੀ। [੯]ਪਹਿਨਕੇ। [੧੦]ਕਲਿਜੁਗ ਦੇ ਪਾਪ।[੧੧]ਮਨੁੱਖਾਂ ਦੇ। [੧੨]ਦਿਨ। [੧੩]ਡਾਹਕੇ। [੧੪]ਬੈਠੇ। [੧੫]ਚਰਣ ਕਮਲਾਂ ਵਿਚ। [੧੬]ਇਕਰਸ। [੧੭]ਬੰਦ (ਅ) ਖਿੜੇ। [੧੮]ਅੱਖਾਂ ਦੇ ਕੋਏ। [੧੯]ਦਿਲ। [੨੦]ਦਾਸਾਂ ਭਾਵ ਸਿੱਖਾਂ ਦੇ। [੨੧]ਜਿਨ੍ਹਾਂ(ਗੁਰੂਨਾਨਕਦੇਵ)ਨੇ। [੨੨]ਭ੍ਰਮ ਦੂਰ ਕੀਤੇ। [੨੩, ੨੪, ੨੫]ਜਿਨ੍ਹਾਂ ਦਾ ਵਾਹਿਗੁਰੂ ਨਾਲ ਭੇਦ ਨਹੀਂ ਜੀਕੂੰ ਜਲ ਤੇ ਲਹਿਰਾਂ ਦਾ ਫਰਕ ਨਹੀਂ। [੨੬]ਚਿਤਵਦੇ ਹਨ(ਦੂਜੇ ਗੁਰੂਜੀ)। [੨੭]ਸੰਸਾਰ। [੨੮]ਜਨਮ। [੨੯]ਕਿਸ ਤਰ੍ਹਾਂ।[੩੦]ਜੁਆਨੀ ਦੇ।[੩੧]ਕੌਤਕ ਬਚਨ,ਆਦਿ ਹਾਲ। [੩੨]ਚਤੁਰ। [੩੩]ਦੇਸ਼ਾਂ ਪ੍ਰਦੇਸ਼ਾਂ। [੩੪]ਫਿਰਨਾ। [੩੫]ਪਾਪ।[੩੬]ਪਖੰਡ। [੩੭]ਅੰਤਰ-ਜਾਮੀ।[੩੮]ਦਿਲ ਦਾ ਡਰ। [੩੯]ਦੂਰ ਕਰਦੇ ਹਨ। [੪੦]ਅਤੇ ਤਿੰਨੇ ਤਾਪ। [੪੧]ਮੁਕਤ। [੪੨]ਉਧਰ। [੪੩]ਆਪਣੇ।[੪੪]ਦਿਲ। [੪੫]ਸਿਖ ਨੇ।[੪੬]ਬਚਨ।[੪੭]ਆਖਿਆ। [੪੮]ਉਸਵਕਤ।*ਪਾਠਾਂਤ੍ਰ–ਜਿਮ।

ਉਚਿਤ[1] ਭਯੋ ਅਭਿਰਾਮੂ[2]' ॥੧੩॥ਕਬਿੱਤ॥ ਸ਼ੂਤ[3] ਸੁਨਿ ਬਾਲੇ ਬਾਤ, ਭਯੋ ਪੁਲਕਾਤ ਗਾਤ[4],ਅੰਗ ਨ ਸਮਾਤਿ, ਚਲਨੋ ਤੌਹਾ ਤਬ ਧਾਇਕੈ[5]। ਕਾਤਿਕ ਦਿਵਸ[6] ਪੁੰਨਜੋ, ਆਇ ਸੁ ਦਿਦਾਰ ਕੀਨੋ, ਕਰੀ[7] ਕਰ[8] ਬੰਦ[9] ਅਭਿਬੰਦ[10] ਸੀਸ[11] ਨਾਇਕੈ[12]। ਦੇਖਤਿ ਮਗਨ ਭਯੋ ਆਵਨ ਸਫਲ ਕਿਧੌ, ਬੈਠਨੋ ਸੁਖ ਮਾਨ ਗੁਰ ਆਇਸੁ[13] ਕੋ ਪਾਇਕੈ। 'ਸਤਿਕਰਤਾਰ' ਕੋ ਉਚਾਰਿਕੈ[14] ਬੂਝਤਿ[15] ਪੁਨ[16] 'ਕਿਤਹੂੰ ਤੇ[17] ਆਏ ਤੁਮ ਦੀਜੀਏ ਸੁਨਾਇਕੈ ?' ॥੧੪॥ ਦੋਹਰਾ ॥ ਜਥਾਸ਼ਕਤ ਜੋ ਭੇਟ ਥੀ ਆਗੈ ਧਰੀ ਬਨਾਇ[18]। ਪੁਨ ਬਾਲਾ ਬੋਲਤਿ ਭਯੋ ਬਿਨੈ ਬਚਨ ਮਹਿੰ ਪਾਇ ॥੧੫॥ਚੌਪਈ॥'ਸ਼੍ਰੀ ਅੰਗਦ ਜੀ ਸੁਨਹੁ ਕ੍ਰਿਪਾਲਾ ! ਸੰਧੂ ਗੋਤ ਨਾਮ ਮੁਹਿ ਬਾਲਾ। ਰਾਇ ਭੋਇ ਤਲਵੰਡੀ ਜੌਊ। ਵਤਨ ਜਨਮ ਹਮਰਾ ਹੈ ਸੋਊ ॥੧੬॥ ਗੁਰ ਦਰਸ਼ਨ ਕੀ ਲਾਲਸ ਭੂਰੀ[19]। ਯਾਤੇ ਹੌਂ ਚਲ ਆਇ ਹਦੂਰੀ[20]। ਅਜਰਜਰਨ[21]ਉਰ[22]ਧੀਰਜ ਧਾਰੀ। ਸੁਨੀ ਆਪ ਕੀ ਮਹਿਮਾ ਭਾਰੀ' ॥੧੭॥ ਕਹਿ ਸ੍ਰੀ ਅੰਗਦ 'ਤੁਮ ਗੁਰ ਕੋ ਹੈ ?। ਕਰਹੁ ਉਚਾਰਨ ਨਿਜ ਮਤਿ[23] ਜੋ ਹੈ। ਮਧੁਰ ਬਚਨ ਸੁਭ ਮ੍ਰਿਦੁਲ ਸੁਭਾਊ। ਬਿਸ਼ਿਯਨ[24] ਬਾਨਿ ਸਪਰਸ ਨ ਕਾਊ'॥੧੮॥ਹਾਥਬੰਦਿ[25] ਬੋਲਨੋ ਬਚ ਬਾਲਾ। 'ਸਭਿ ਰਾਵਰ ਕੋ[26]ਗਯਾਤ[27] ਬਿਸਾਲਾ[28]। ਤੁਦਪਿ[29] ਜੁ ਤੁਮ ਪੂਛਨ ਅਨੁਸਾਰਾਂ। ਸੁਨਹੁ ਆਪ ਮੈਂ ਕਹੌਂ ਸੁਧਾਰੀ ॥੧੯॥ ਸ਼੍ਰੀ ਨਾਨਕ ਜੀ ਮਮ ਗੁਰ ਪੂਰਨ। ਕਲਿ ਕਲਮਲ ਰੁਜ[30] ਪਦ[31] ਰਜ[32] ਚੂਰਨ[33]। ਦੰਭ[34] ਮਤੰਗਹਿ[35] ਕੋ[36] ਸਰਿ[37] ਕੇਸਰਿ[38]। ਭਾਉ ਭਗਤਿ ਕ੍ਰਿਖਿ[39] ਜਗਤ ਸੁ ਜਲਧਰ[40] ॥੨੦॥ ਸੁਨਿ ਸ੍ਰੀ ਅੰਗਦ ਬਚਨ ਉਚਾਰਜੋ। 'ਤੁਮ ਗੁਰ ਨਾਨਕ ਰੂਪ ਨਿਹਾਰਜੋ[41]। ਕਬ ਕੀ ਗੁਰ ਸਿੱਖੀ ਮਨ ਮਾਨੀ ?। ਪਰਮ ਪ੍ਰੇਮ ਮਹਿੰ ਮਤਿ ਲਪਟਾਨੀ' ॥੨੧॥ ਬਾਲਾ ਬੋਲਜੋ 'ਸੁਨਹੁ ਦਯਾਲਾ। ਤਿਨਕੇ ਸੰਗਿ ਰਹਜੋ ਚਿਰਕਾਲਾ। ਤੀਨ ਬਰਖ ਤਨ ਬੈਸ ਵਡੇਰੀ।ਬਾਲ[42] ਜੁਰਨ[43]

[1]ਲਾਇਕ। [2]ਸੁੰਦਰ। [3]ਕੰਨੀਂ। [4]ਰੋਮ ਖੜੇ ਹੋ ਗਏ ਸਰੀਰ ਦੇ। [5]ਦੌੜਕੇ। [6]ਦਿਨ। [7]ਕੀਤੀ। [8]ਹੱਥ। [9]ਜੋੜਕੇ। [10]ਨਮਸਕਾਰ। [11]ਸਿਰ। [12]ਨਿਵਾਕੇ। [13]ਆਗਜਾ। [14](ਗੁਰੂ ਅੰਗਦ ਜੀ) ਸਤਿ ਕਰਤਾਰ ਉਚਾਰਕੇ। [15]ਪੁੱਛਣ ਲੱਗੇ। [16]ਫਿਰ। [17]ਕਿਧਰੋਂ। [18](ਭਾਵ ਬਾਲੇ ਨੇ)। [19]ਬਹੁਤੀ। [20]ਹਜੂਰੀ ਵਿਚ। [21]ਅਜਰ ਨੂੰ ਜਰਨ ਵਾਲੇ। [22]ਦਿਲ। [23]ਸਿੱਧਾਂਤ। [24]ਵਿਕਾਰਾਂ ਦੀ। [25]ਹੱਥ ਜੋੜਕੇ। [26]ਆਪਨੂੰ। [27]ਖਬਰ। [28]ਬਹੁਤੀ। [29]ਤਾਂ ਭੀ। [30]ਰੋਗ। [31]ਚਰਣ। [32]ਧੂੜੀ। [33]ਨਾਸ਼ ਕਾਰਕ। [34]ਪਖੰਡ ਰੂਪੀ। [35]ਹਾਥੀ। [36]ਨੂੰ। [37]ਬਰਾਬਰ। [38]ਸ਼ੇਰ ਦੇ। [39]ਖੇਤੀ। [40]ਬੱਦਲ। [41]ਵੇਖਿਆ। [42]ਬਾਲਪਨ। [43]ਜਵਾਨੀ।

ਬਧ[1] ਬਿਤੀ[2] ਬਤੇਰੀ ॥੨੨॥ ਦੋਹਰਾ॥ ਦਹਦਿਸ਼ ਦਰਸ ਦਿਖਾਇਓ ਦਯਾ ਦ੍ਰਿਸ਼ਿ ਕੋ ਦੇਖਿ।ਨਿਕਟ ਰਹਿਤ ਤਿਨ ਚਰਨ ਹਮ ਤਾਰਜੋ ਜਗਤ ਬਿਸੇਖ[3] ॥੨੩॥ ਦਯਾਐਨ[4] ਸੁਨਿ ਬੈਨ ਏ ਦੈਨ ਭਗਤਿ ਨਿਜਦਾਸ। ਉਠਕਰਿ ਭੁਜਭਰਿ[5] ਗਰ[6] ਮਿਲੇ, ਉਰ ਧਰਿ ਪਰਮ[7] ਹੁਲਾਸ ॥੨੪॥ਚੌਪਈ॥ ਬਹੁਰ[8] ਬਿਲੋਚਨ[9] ਮੁਚਾ[10] ਬਿਰਾਗ।[11]।ਕਰਿ ਉਰ[12] ਚਰਨਨ ਬਰ[13]ਅਨੁਰਾਗਾ[14]। ਧੀਰ ਨ ਧਰਹਿੰ ਅਧਿਕ[15]ਧਰ[16]ਆਂਸੂ[17]। ਪਰਤਿ[18], ਪ੍ਰੀਤ* ਕੀ ਭਗਤਿ[19] ਉਲਾਸੂ[20]॥੨੫॥ ਸਵਿਤਾ[21] ਅਸਤਿ[22] ਨਿਸਾ[23] ਹੁਇ ਆਈ। ਬਾਲਾ ਰਹਤਿ ਭਯੋ ਤਿਹ ਥਾਂਈ।ਸਿਖ ਸੰਗਤਿ ਜਹਿੰ ਮਿਲ ਸਮੁਦਾਯਾ[24]। ਤਹਾਂ ਬਸਜੋ ਸਭਿਹਿਨਿ ਮਨ ਭਾਯਾ[25]॥੨੬॥ਨਿ ਸਮੈਂ ਭਨਤਿ ਰਹਜੋਤਿਨਸਾਥ॥ ਸ਼੍ਰੀ ਨਾਨਕ ਕੀ ਸੁੰਦਰ ਗਾਥ। ਅੰਗਦ ਮਗਨ ਲਗਜੋ ਮਨ ਧਯਾਨ।ਆਸਨ ਬੈਸਜੋ ਭਈ ਬਿਹਾਨਾ[26]॥੨੭॥ਪੁਨ ਪੂਖਨ[27] ਪਰਕਾਸ਼ਤਿ ਭਯੋ।ਛੁਟੀਸਮਾਧਿ ਸ਼ਨਾਨੰ[28] ਕਯੋ। ਬੈਸੋ[29] ਬਹੁਰ[30] ਬੁਲਾਯੋ ਬਾਲਾ। ਬੰਦਨ ਕਰੀ ਆਨ ਤਤਕਾਲਾ[31]॥੨੮॥ਦੋਹਰਾ॥ ਗੁਰ ਅੰਗਦ ਸ੍ਰੀਮੁਖ ਕਹਜੋ'ਸਭਿ ਇਤਿਹਾਸ[32] ਸੁਨਾਉ।ਸ਼੍ਰੀਨਾਨਕ ਕੇ ਜਨਮ ਤੇ ਸਕਲ[33] ਕਥਾ ਸਮਝਾਉ' ॥੨੯॥ਚੌਪਈ॥ ਬਾਲੇ ਗੁਰ ਪ੍ਰਤਿ ਗਿਰਾ[34] ਉਚਾਰੀ[35]।'ਜਨਮ ਕਥਾ ਅਨਜਾਨ ਅਗਾਰੀ[36]। ਬਹੁਤ ਨਰਨ ਤੇ[37] ਇਹਬਿਧਿ ਸੁਨੀ।ਸੋਤੁਮ ਪਾਸ ਬਖਾਨਤਿਗੁਨੀ[38]॥੩੦॥ ਉਰਜ[39] ਮਾਸ ਕੀ[40] ਪੂਰਨਮਾਸ਼ੀ†। ਬਿੰਸਤ ਸਪਤ[41] ਨਿਛੱਤ੍ਰ ਸੁਰਾਸੀ। ਔਰ ਸੁਨੀ ਸੋ ਕਰੋਂ ਉਚਾਰੀ। ਪੱਤ੍ਰੀ ਜਨਮ ਲਿਖੀ ਦਿਜ[42] ਸਾਰੀ ॥੩੧॥ ਕਾਲੂ ਨਾਨਕ[43] ਜਨਕ[44] ਜਨੀਜੈ[45] । ਧਾਮ[46] ਮੱਧ[47] ਤਿਹ[48] ਧਰੀ[49] ਲਖੀਜੈ[50]। ਭਾ ਪਰਲੋਕ[51]ਕਾਲਬਹੁ ਕਾਲੂ[52]।ਜੀਵਤਿਅਨੁਜ[53] ਨਾਮ ਤਿਹ

[1]ਉਮਰ। [2]ਗੁਜਰੀ। [3]ਬਹੁਤ ਸਾਰਾ। [4]ਦਯਾ ਦਾ ਘਰ।[5]ਬਾਹਾਂ ਵਿਚ ਲੈਕੇ। [6]ਗਲ।[7]ਬਹੁਤ।[8]ਫੇਰ। [9]ਅੱਖਾਂ ਵਿੱਚੋਂ। [10]ਛੁਟਿਆ। [11]ਪ੍ਰੇਮ ਦਾ ਜਲ। [12]ਰਿਦੇ। [13]ਸ੍ਰੇਸ਼੍ਰ ਚਰਨਾਂ ਦਾ। [14]ਪ੍ਰੇਮ।[15]ਬਹੁਤ। [16]ਜ਼ਮੀਨ ਤੇ । [17]ਅੱਥਰੂ । [18]ਭਿਗਦੇ ਹਨ । [19]ਪ੍ਰੇਮਾ ਭਗਤੀ ਦੇ। [20]ਉਛਾਲੇ ਨਾਲ। [21]ਸੂਰਜ। [22]ਛਿਪਿਆ।[23]ਰਾਤ। [24]ਸਾਰੀ। [25]ਪਿਆਰਾ ਲੱਗਾ। [26]ਸਵੇਰਾਹੋਗਿਆ।[27]ਸੂਰਜ। [28]ਇਸ਼ਨਾਨ। [29]ਬੈਠੇ।[30]ਫੇਰ।[31]ਉਸਵੇਲੇ।[32]ਕਥਾ।[33]ਸਾਰੀ।[34]ਬਾਣੀ।[35]ਕਹੀ।[36]ਪਹਿਲੋਂ ਦੀ(ਸੋਨੂੰ)ਪਤਾਨਹੀਂ। [37]ਮਨੁਖਾਂ ਤੋਂ । [38]ਸੋਚਕੇ । [39]ਕੱਤਕ ਦੇ । [40]ਮਹੀਨੇ ਦੀ। [41]ਵੀਹ ਤੇ ਸਤ=ਸਤਾਈ । [42]ਬ੍ਰਾਹਮਣ ਨੇ । [43]ਗੁਰੂ ਨਾਨਕ ਜੀ ਦੇ । [44]ਪਿਤਾ [45]ਜਾਣੀਏ। [46]ਘਰ। [47]ਵਿਚ। [48]ਉਸ ਦੇ। [49]ਰੱਖੀ। [50]ਜਾਣੋ।[51]ਚਲਾਣਾਹੋਗਿਆ ਹੈ।[52]ਬਹੁਤ ਚਿਰ ਹੋਯਾ ਕਾਲੂ ਜੀਦਾ।[53]ਛੋਟਾ ਭਿਰਾਉ।

*ਪਾਠਾਂਤ੍ਰ—ਨੀਰ। †ਵਲੈਤ ਪਹੁੰਚੀ ਤੇ ਹਾਫ਼ਜ਼ਾ ਬਾਦ ਵਾਲੀ ਜਨਮਸਾਖੀ ਵਿਚ 'ਵੇਸਾਖ ਦੀ ਤ੍ਰਿਤੀਆ' ਲਿਖਿਆ ਹੈ।

ਲਾਲੂ ॥ ੩੨ ॥ ਦੋਹਰਾ–ਬ੍ਰਿੱਧ[1] ਬੈਸ[2] ਬਪੁ[3] ਬਲ ਬਿਨਾ ਬੀਤੇ ਬਰਖ[4] ਬਿ-ਸਾਲ[5]। ਭਲਵੈਡੀ ਮਹਿੰ ਸਦਨ[6] ਤਿਸੁ ਸੁਨਹੁ ਸ਼ੂਨ[7] ਗੁਰੁ ਦਯਾਲੁ[8]!॥੩੩॥ ਚੌਪਈ–ਸ਼੍ਰੀ ਅੰਗਦ ਸੁਨਿ ਉਰ ਬਹੁ ਹਰਖਾ। ਪਰਮ ਪ੍ਰੇਮ ਜਨੋਂ ਜਲਧਰ[9] ਬਰਖਾ[10]। ਬੋਲੇ ਗਿਰਾ ਰਸਾਲ[11] ਕ੍ਰਿਪਾਲਾ। 'ਕਿਤਿ ਬਿਧਿ[12] ਲੀਜੈ ਪੱਤ੍ਰੀ ਬਾਲਾ ? ॥੩੪॥ ਐਸਾ ਕੌਨ ਮੀਤ ਸਿਖ ਹੋਈ ? ਪੱਤ੍ਰੀ ਕੋ ਦਰਸਾਵਹਿ[13] ਜੋਈ'। ਬਾਲਾ ਕਹੈ 'ਖੋਜ ਜੋ ਕੀਜੈ। ਤੌ ਨਿਹਚੈ ਪੱਤ੍ਰੀ ਕਰ ਲੀਜੈ[14]॥੩੫॥ ਲਾਲੂ ਆਲਯ[15] ਮਿਲਕਰਿ ਤਾਸੂ[16]। ਖੁਜਵਾਵਹਿੰ[17] ਜਬ ਤਿਹ ਕੇ ਪਾਸੂ। ਤੌ ਕਰ ਆਵਹਿ,ਪਠਵਹੁ [17]ਕੋਈ।ਹੋਰਹੁ[18] ਪੂਰ[19] ਮਨੋਰਥ[20] ਹੋਈ'॥੩੬॥ ਦੋਹਰਾ–ਸ਼੍ਰੀ ਅੰਗਦ ਭਾਖੀ ਗਿਰਾ 'ਹੋਵਹਿ ਤੁਮ ਤੇ ਕਾਮ[21]। ਤਾਹਿੰ ਨਗਰ ਮਹਿੰ ਰਹਿਤ ਹੌ ਖੁਜਵਾਵਹੁ ਤਿਹ ਧਾਮ' ॥ ੩੭ ॥ ਚੌਪਈ–ਕਹਿ ਬਾਲਾ ਮੁਖ ਸਸਹਿ[22] ਸੁਧਾ ਸੀ[23]। 'ਸ਼੍ਰੀ ਅੰਗਦ ਸੁਨਿਯੇ ਸੁਖਰਾਸੀ[24] ! ਏਕ ਸਿੱਖ ਦੀਜੈ ਮੁਝ ਸਾਥੂ। ਜਾਵਹਿੰ ਜਸਪਦ[25] ਦੀਨਾ ਨਾਥੂ ! ॥ ੩੮ ॥ ਲਾਲੂ ਅਲੂਯ ਲੈਹਿੰ ਟੁਲਾਈ[26]। ਆਨਹਿੰਗੇ ਹਮ ਜੋ ਤਹਿੰ ਪਾਈ[27]। ਗੁਰ ਪਰਸੀਦੇ[28] ਬਾਲੇ ਪਰ ਤਬ। *'ਚਿਤ ਕਰਤਾਰ ਨ ਬਿਸਰੈ ਉਰ[29] ਕਬਿ[30]' ॥ ੩੯ ॥ ਲਾਲਾ ਪੰਨੂ ਸਿੱਖ ਸਦਾਯਾ। ਸ਼੍ਰੀ ਮੁਖ ਤੇ ਇਵ[31] ਵਾਕ ਅਲਾਯਾ। 'ਗੁਰੁਸਿੱਖੀ ਤੁਮ ਮਹਿੰ ਅਧਿਕਾਈ[32]। ਜਿਵ ਸਾਵਨ ਸਰਿਤਾ[33] ਬਹੁਤਾਈ ॥ ੪੦ ॥ ਦੋਹਰਾ–ਬਾਲੇ ਸੰਗ ਜੱਯੋ ਤਹਾਂ, ਜਹਿੰ ਜਨਮਜੋ ਮਮ[34] ਨਾਥ[35]। ਭਵਪੱਤ੍ਰੀ[36] ਕੋ ਆਨਿਕੈ ਕੀਜੈ ਜਨਮ ਸਕਾਥ[37] ॥੪੧॥ ਚੌਪਈ–ਸੁਨਿ ਸ਼ੂਤ[38] ਬਚਨ ਸਮਾਤਿ ਨ ਅੰਗਾ। ਭਯੋ ਤਯਾਰ ਚਲਨ ਕੋ ਸੰਗਾ। ਧੰਨ ਭੁੱਾਗ ਅਪਨੇ ਕਰਿ ਜਾਨੇ। ਪੱਤ੍ਰੀ ਨਾਨਕ ਦਰਸ਼ਨ ਮਾਨੇ† ॥੪੨॥ ਬੰਦਨ ਕਰਿ ਸੁਨਿ 'ਸਤਿ ਕਰਤਾਰ'। ਚਲਤਿ ਭਏ ਨਾਨਕ ਉਰ ਧਾਰਿ। ਮਗ ਮਹਿੰ[39] ਮਹਿਮਾਂ ਅਮੀ ਪਟੰਤਰ[40]। ਕਹਤਿ ਸੁਨਤਿ ਜੁਗ[41] ਚਲਤਿ

[1]ਬੁੱਢੀ। [2]ਉਮਰ। [3]ਸਰੀਰ। [4]ਵਰ੍ਹੇ। [5]ਬਹੁਤੇ। [6]ਘਰ। [7]ਕੰਨੀਂ। [8]ਬੱਦਲ।[9]ਵਸਿਆ।[10]ਸੁੰਦਰ। [11]ਕਿਸਤਰ੍ਹਾਂ।[12]ਦਿਖਲਾਵੇ। [13]ਪ੍ਰਾਪਤ ਕਰ ਸਕਦੇ ਹੋ। [14]ਘਰ। [15]ਉਸਨੂੰ। [16]ਲਭਵਾਈਏ। [17]ਭੇਜੋ।[18]ਦੇਖੋਗੇ।[19]ਪੂਰੀ। [20]ਇੱਛਾ। [21]ਕੰਮ।[22]ਚੰਦ੍ਰਮਾ (ਰੂਪੀ)ਮੁਖ ਤੋਂ।[23]ਅੰਮ੍ਰਿਤ ਵਰਗੀ (ਬਾਣੀ)। [24]ਸੁੱਖਾਂ ਦੀ ਖਾਣ। [25]ਛੇਤੀ। [26]ਲੱਭ ਲਵਾਂਗੇ। [27]ਜੇ ਉਥੋਂ ਲੱਭੀ ਤਾਂ ਲੈ ਆਵਾਂਗੇ। [28]ਖੁਸ਼ ਹੋਏ।[29]ਦਿਲੋਂ।[30]ਕਦੇ।[31]ਇਸ ਤਰ੍ਹਾਂ।[32]ਬਹੁਤੀ।[33]ਨਦੀ।[34]ਮੇਰਾ।[35]ਸੁਆਮੀ (ਗੁਰੂ ਨਾਨਕ)।[36]ਜਨਮ ਪੱਤ੍ਰੀ।[37]ਸਫਲ।[38]ਕੰਨੀਂ।[39]ਰਾਹ ਵਿੱਚ।[40]ਅੰਮ੍ਰਿਤ ਦੇ ਬਰੱਬਰ। [41]ਦੋਵੇਂ।
*ਇਹ ਅਸੀਸ ਦਿੱਤੀ। †ਭਾਵ ਅਵਤਾਰ ਦੀ ਬਿੱਤਵਾਟ ਠੀਕ ਲੱਭਣ ਲਈ ਪੱਤ੍ਰੀ ਦੀ ਖੋਜ ਹੋਈ।

ਨਿਰੰਤਰ[1]॥੪੩॥ ਪਹੁੰਚੇ ਜਬ ਤਲਵੰਡੀ ਜਾਇ। ਲਾਲੂ ਆਲਯ[2] ਮਿਲਿ-ਏ ਆਇ। ਕਰਿ ਬੰਦਨ ਪੁਨ ਬਚਨ ਉਚਾਰਾ'ਸੁਨਿ ਲਾਲੂ ! ਇਕ ਪਰ-ਉਪਕਾਰਾ॥ ੪੪॥ ਦੋਹਰਾ–ਸੋਧਯੋ ਹਮ ਜੋ ਗੁਰ ਭਯੋ ਅੰਗਦ ਪਰਮਨਿਧਾਨ। ਸ਼੍ਰੀ ਨਾਨਕ ਪੁਨ ਤਿਨ ਬਿਖੈ ਭੇਦ ਨ ਕੋਊ ਜਾਨਿ॥੪੫॥ ਚੌਪਈ–ਦੀਨੀ ਅੰਗਦ ਕੋ ਗੁਰਿਆਈ।ਤਿਨ ਪੱਤ੍ਰੀ ਤੁਮ ਸੋਂ ਮੰਗਵਾਈ। ਲਾਲਸ[3] ਹੇਰਨ[4] ਤਾਸੁ ਬਿਸਾਲਾ[5]। ਸੁਨਿ ਕਰਿ ਸਿੱਖ ਪਠਯੋ ਤਤਕਾਲਾ[6]॥੪੬॥ ਲਾਲੂ ਕਹੈ: 'ਨ ਮੁਝ ਸੁਧ[7] ਕੋਊ। ਭਵਪੱਤ੍ਰੀ[8] ਤੁਮ ਜਾਚਤਿ[9] ਜੋਊ। ਨਾਨਕ ਕੇ ਤੁਮ ਬਹੁਤ ਪਯਾਰੇ। ਹਮ ਸੋਂ ਕਹੁ ਸਭਿ ਭੇਦ ਵਿਚਾਰੇ॥੪੭॥ਗੁਰੁ ਅੰਗਦ ਹੈ ਕੈ ਸ਼੍ਰੀ ਚੰਦ॥ ਮੰਜੀ ਕਿਹਿ ਢਿਗ ਆਨੰਦ ਕੰਦ ? ਸੁਤ ਨੇ ਲਈ ਕਿ ਸੇਵਕ ਪਾਈ। ਭਖਤ ਬੈਸ ਕਿਸ ਗੁਰਤਾ ਆਈ ?' ॥੪੮॥ ਦੋਹਰਾ–ਕਹਿ ਬਾਲਾ: 'ਅੰਗਦ ਗੁਰੂ ਜਿਹ ਸ਼੍ਰੀਨਾਨਕ ਆਪ।ਪੈਸੇ ਪੰਚ ਨਲੇਰ ਧਰਿ ਸਿਰ ਨਿਵਾਇ ਦਿਯ ਥਾਪਿ॥ ੪੯॥ ਚੌਪਈ–ਤਿਨਕੀ ਸਮਤਾ ਹੋਵਹਿ ਕੈਸੇ। ਥਾਪਨੋ ਗੁਰੁ ਨਾਨਕ ਜਬ ਐਸੇ। ਖੋਜ ਲਯੋ ਹਮ ਗੁਰੁ ਮਤਧੀਰਾ[10]। ਜਿਉਂ ਖਨ-ਵਾਰੀ[11] ਪਾਵਹਿ ਹੀਰਾ॥ ੫੦॥ ਸਿਰੀ ਚੰਦ ਗੁਰ ਸੰਤਤਿ[12] ਜਾਨੇ। ਮਾਨਹਿੰ ਮਾਨਵ[13] ਮਨ ਅਨੁਮਾਨੇ[14]।ਗੁਰ ਅੰਗਦ ਕੋ ਗੁਰਤਾ ਦਏ।ਕਿਧੌਂ ਦੁਤਿਯ[15] ਨਾਨਕ ਪ੍ਰਗਟਏ'॥੫੧॥ ਸੁਨਿ ਕਰਿ ਲਾਲੂ ਗਿਰਾ[16] ਅਲਾਈ[17]। 'ਖੋਜਯੋ ਜੇ ਪੱਤ੍ਰੀ ਹੁਇ ਭਾਈ। ਕਾਗਰ ਲੇਖੇ ਕੇ ਇਕ ਥਾਂਈ। ਬਹੁ ਮਹਿੰ ਮਿਲੀ ਨ ਜਾਨੀ ਜਾਈ'॥ ੫੨॥ ਦੋਹਰਾ–ਕਹਿ ਬਾਲਾ 'ਲਾਲੂ ਸੁਨਹੁ!ਤੂੰ ਕਾਲੂ ਕੋ ਭ੍ਰਾਤ॥ ਜਨਨਿ ਜਨਕ ਨਾਨਕ ਨਹਿਨ, ਤੁਮ ਤੇ ਅਬਹਿ ਅਗਾਤਿ[18] ॥ ੫੩॥ ਚੌਪਈ–ਤੁਮ ਬਿਨ ਕੌਨ ਕਰੇ ਹਮ ਕਾਮਾ। ਭਵਪੱਤ੍ਰੀ ਉਠ ਖੋਜਹੁ ਧਾਮਾ'।ਬਾਲੇ ਕੀ ਸੁਨਿ ਗਿਰਾ ਰਸਾਲੂ। ਕਾਗਰ ਗ੍ਰਿਹ ਖੋਜਤਿ ਭਾ ਲਾਲੂ॥ ੫੪॥ ਖੋਜਤਿ ਖੋਜਤਿ ਪੱਤ੍ਰੀ ਜਬਹੀ।ਦਿਵਸ ਪੰਜਵੇਂ ਪਾਈ ਤਬਹੀ। ਦੀਨੀ ਲਾਲੂ ਨੈ ਕਰ[19] ਬਾਲਾ। ਤਾਂਹਿ ਦਈ ਕਰ ਪੰਨੂ ਲਾਲਾ॥੫੫॥ ਲੈ ਪੰਨੂ ਪੁਨ ਬਚਨ ਉਚਾਰੇ। 'ਬਾਲੇ ! ਚਲੀਏ ਸੰਗ ਹਮਾਰੇ। ਹੇਰਹਿੰ ਗੁਰੁ ਉਰ ਹਰਖ

---

[1]ਲਗਾਤਾਰ। [2]ਘਰ। [3]ਇੱਛਾ। [4]ਵੇਖਣ ਦੀ। [5]ਬਹੁਤੀ। [6]ਛੇਤੀ। [7]ਖਬਰ। [8]ਜਨਮ ਪੱਤ੍ਰੀ [9]ਮੰਗਦੇ ਹੋ। [10]ਬੁੱਧੀ ਦਾ ਧੀਰਜਵਾਨ। [11]ਖਨਨਵਾਲਾ। [12]ਸੰਤਾਨ, ਔਲਾਦ। [13]ਮਨੁਖ। [14]ਸੋਚਕੇ। [15]ਮਾਨੋਂ ਦੂਜੇ। [16]ਬਾਣੀ। [17]ਕਹੀ।[18]ਗੁਰਨਾਨਕ ਜੀ ਦੇ ਮਾਤਾਪਿਤਾ ਨਹੀਂ ਨਾਬੈਠੇ, ਹੁਣ ਤਾਂ ਤੁਸਾਂ ਤੋਂ ਹੀ ਮਿਲੇਗੀ। [ਅਗਾਤਿ=ਪ੍ਰਾਪਤ ਹੋਵੇਗੀ। ਸੰਸ:, ਆਗਤ]। [19]ਹੱਥ ਵਿਚ।

ਅਪਾਰਾ।ਪਰਮ[੧] ਪ੍ਰਸੀਦਹਿੰ[੨]ਪਰਉਪਕਾਰਾ[੩]॥੫੬॥ਸੁਨਿ ਸ਼ੁਨਨਿ[੪] ਮਨਮਹਿੰ ਅਨੁਮਾਨੀ[੫]।'ਬਾਨੀ ਭਨਤਿ ਸੁਖਨ ਮਮ[੬] ਸਾਨੀ[੭]। ਗਵਨੈ[੮] ਜੁਗਲ[੯] ਸੰਗ[੧੦] ਮਗ ਮਾਂਹੀ[੧੦]। ਬਾਲਾ ਪੁਨ ਪੰਨੂ ਦਿਸ ਤਾਂਹੀ ॥ ੫੭ ॥ ਦੋਹਰਾ–ਲਾਲੂ ਚਲਤਨੋ ਮਿਲ ਤਬੈ ਪੈਸੇ ਪੰਜ ਨਲੇਚ। ਅਪਨੀ ਦਿਸ਼ਿ[੧੧] ਤੇ ਭੇਟ ਦੀ ਬੋਲਨੋ ਮੁਖ ਤੇ ਫੇਰ ॥ ੫੮ ॥ ਚੌਪਈ–'ਹਮਰੀ ਦਿਸ਼ਿ ਤੇ ਦੇਹੁ ਸੰਦੇਸ਼ਾ[੧੨]। ਸ਼੍ਰੀ ਅੰਗਦ ਜਿਸੁ ਦੋਸ਼ੁ ਨ ਲੇਸ਼ਾ। ਸਿਰੀ ਚੰਦ ਜੇ ਰਿਸਿ[੧੩] ਕੋ ਧਰੈ। ਛਿਮਾ ਧਰਤਿ ਜਿਉਂ ਤਿਹ ਪਰ ਕਰੈਂ[੧੪]॥੫੯॥ਬਾਲੇ ਬਹੁਰੋ ਬਚਨ ਉਚਾਰਾ। 'ਸ਼੍ਰੀ ਅੰਗਦ ਨਾਨਕ ਅਵਤਾਰਾ।ਪੰਚ ਦੋਖ ਨਹਿੰ ਤਿਨ ਮਹਿੰ ਪਾਵਹਿੰ। ਨਿਕਟਿ ਤਰਨਿ[੧੫] ਜਿਉਂ ਤਿਮਰ[੧੬] ਨ ਆਵਹਿ ॥ ੬੦ ॥ ਸਮ[੧੭] ਦਮ[੧੮] ਸੋਂ ਤਨ[੧੯] ਗਯਾਨ ਸੁਹਾਵਹਿ। ਆਤਪ ਭਗਤਿ[੨੦] ਜਗਤ ਬਿਦਤਾਵਹਿੰ[੨੧]। ਪੱਤ੍ਰੀ ਲੇਯ ਚਲੋ ਤਤਕਾਲਾ ॥ ਜਹਿੰ ਖਡੂਰ[੨੨] ਮਹਿੰ ਗੁਰੂ ਕ੍ਰਿਪਾਲਾ ॥ ੬੧ ॥ ਦੋਹਰਾ–ਬੈਸੇ ਅੰਗਦ ਰਾਜਹੀ[੨੩]ਬੰਦੇ[੨੪]ਪਦ[੨੫]ਅਰਬਿੰਦ[੨੬]। ਰਿਦੇ[੨੭] ਪ੍ਰਸੀਦੇ[੨੮] ਸਤਿਗੁਰੂ ਕਹਿ 'ਰਹਿ ਚਿੱਤ ਗੁਬਿੰਦ[੨੯]' ॥ ੬੨ ॥ ਚੌਪਈ–ਖੁਸ਼ੀ ਬਹੁਤ ਬਾਲੇ ਪਰ ਕੀਨੀ। ਪੁਨ ਪੱਤ੍ਰੀ ਅਪਨੇ ਕਰ[੩੦] ਲੀਨੀ। ਸਾਦਰ[੩੧] ਸੋ ਨਿਜ[੩੨] ਸੀਸ[੩੩] ਚਢਾਈ[੩੪]। ਭਾਉ ਬਹੁਤ ਕਰਿ ਉਰ ਮਹਿੰ[੩੫] ਲਾਈ ॥ ੬੩ ॥ 'ਦਰਸ਼ਨ ਤੁਮ ਕਰਿਵਾਯੋ ਗੁਰੂ ਕਾ। ਜਿਸ ਤੇ ਭ੍ਰਮ ਭਾਗਨੋ ਹੈ ਉਰ ਕਾ'। ਸਹਸਕ੍ਰਿਤਿ ਅੱਛਰ[੩੬] ਜਬ ਚੀਨੇ[੩੭]। ਤਬ ਅੰਗਦ ਜੀ ਬਚਨ ਸੁ ਕੀਨੇ ॥ ੬੪॥ 'ਇਨ ਅਛਰਨ ਕੋ ਜੋਊ ਜਾਨੈ ॥ ਸੋ ਯਾ ਕੋ ਪਢਿ[੩੮] ਅਰਥ ਬਖਾਨੈ। ਗੁਰਮੁੱਖੀ ਚਹਿਯੇ ਕਰਵਾਈ। ਪਢਹਿ ਸੁਨਹਿੰ ਸਿਖ ਗੁਰਮਤਿ ਪਾਈ' ॥ ੬੫ ॥ ਸੋਰਠਾ–ਸਤਿਗੁਰ ਕ੍ਰਿਪਾ ਨਿਧਾਨ ਸ਼੍ਰੀ ਨਾਨਕ ਜਗ ਬਿਦਤ ਜਬ। ਸੰਗਤਿ ਕੀਨਿ ਮਹਾਨ ਜਾਨੀ ਬਿਦਜਾ ਬਰਨ ਤਬ ॥੬੬॥ਦੋਹਰਾ–ਮਹਿਮਾ ਖਹਿਰਾ ਜੱਟ ਇਕ ਕਹਿ ਸ਼੍ਰੀ ਅੰਗਦ ਪਾਸ। 'ਪੈੜਾ ਮੋਖਾ ਖੱਤਰੀ ਸੁਲਤਾਨ-ਹਿਪੁਰਿ ਬਾਸ[੩੯]॥੬੭॥ ਚੌਪਈ–ਅੱਛਰ,ਜਾਨਤਿ ਹੈ ਵਹਿ ਦੋਊ। ਪਢਿ ਲਿਖਿ

[੧]ਬਹੁਤ।[੨]ਖੁਸ਼ ਹੋਣਗੇ।[੩]ਕੰਨੀਂ ।[੪]ਸੋਚੀ। [੫]ਮੇਰੇ ਸੁਖਾਂ ਨਾਲ।[੬]ਮਿਲੀ ਹੋਈ ।[੭]ਟੁਰੇ।[੮]ਦੋਵੇਂ।[੯]ਕੱਠੇ। [੧੦]ਰਾਹ ਵਿਚ।[੧੧]ਤਰਫੋਂ,ਵੱਲੋਂ । [੧੨]ਸੁਨੇਹਾ। [੧੩]ਗੁੱਸੇ। [੧੪]ਧਰਤੀ ਵਰਗੀ ਖਿਮਾ ਉਸ ਪਰ ਕਰਨਾ। [੧੫]ਸੂਰਜ ਦੇ ।[੧੬]ਅਨ੍ਹੇਰਾ।[੧੭]ਮਨ ਤੇ ਕਾਬੂ। [੧੮]ਇੰਦ੍ਰੇ ਵੱਸ ਵਿੱਚ।[੧੯]ਸ਼ਰੀਰ।[੨੦]ਭਗਤੀ ਰੂਪੀ ਧੁੱਪ। [੨੧]ਪ੍ਰਗਟਾਉਂਦੇ ਹਨ।[੨੨]ਪਿੰਡ ਦਾ ਨਾਮ । [੨੩]ਬਿਰਾਜਮਾਨ ਹਨ ।[੨੪]ਮੱਥਾ ਟੇਕਿਆ । [੨੫-੨੬]ਚਰਣ ਕਵਲਾਂ ਉੱਤੇ।[੨੭]ਦਿਲੋਂ ।[੨੮]ਖੁਸ਼ ਹੋਏ ।[੨੯]ਵਾਹਿਗੁਰੂ ਚਿਤ ਆਵੇ।[੩੦]ਹੱਥ ਵਿਚ।[੩੧]ਅਦਬ ਨਾਲ। [੩੨]ਆਪਣੇ।[੩੩]ਸਿਰ ਤੇ।[੩੪]ਰੱਖੀ।[੩੫]ਛਾਤੀ ਨਾਲ।[੩੬]ਅੱਖਰ ।[੩੭]ਪਛਾਣੇ । [੩੮]ਪੜ੍ਹਕੇ । [੩੯]ਵਸਦਾ ਹੈ।

ਹੈ ਬੁਲਵਾਈਯੇ ਸੋਊ'। ਸ਼੍ਰੀ ਅੰਗਦ ਕਹਿ 'ਤੁਮਹੀ ਜਾਵਹੁ। ਕਰਿ ਸਤਿਕਾਰ ਤੁਰਤ ਲੇ ਆਵਹੁ'॥੬੮॥ਮਹਿਮਾ ਪਹੁੰਚਨੋ ਤਾਂਹਿ ਅਵਾਸਾ[੧]। ਆਨਨੋ ਜਸ-ਪਦ[੨] ਸਤਿਗੁਰ ਪਾਸ।ਪਰਨੋ ਚਰਨ ਗੁਰ ਆਗਯਾ ਦੀਨੀ।'ਪਢਹੁ ਪੱਤ੍ਰਿਕਾ ਸੁਖ ਪ੍ਰਦ[੩] ਚੀਨੀ'॥ ੬੯ ॥ ਕਰ ਮਹਿੰ ਲੇਯ ਪੱਤ੍ਰਿਕਾ ਬਾਚੀ। ਜਨੁ ਬਾਨੀ[੪] ਰਸਨਾ ਪਰ ਨਾਚੀ। ਸੁਨਕਰਿ ਖੁਸ਼ੀ ਕਰੀ ਤਿਹ ਸਿਖ ਪਰ। 'ਗੁਰਮੁੱਖੀ ਲਿਖੀਏ ਇਹ ਅੱਖਰ'॥੭੦॥ਕਹਿਕਰਿ ਕਾਗਰ ਲੀਨਿ ਮੰਗਾਈ।ਸ਼੍ਰੀ ਅੰਗਦ ਸਭਿ ਹੀ ਲਿਖਵਾਈ। ਆਸਨ ਡਾਰਿ[੫] ਅਸੀਨਹਿੰ ਦਯਾਲਾ*।ਆਨ ਸੁਨਹਿ ਤਹਿੰ ਸਿੱਖ ਬਿਸਾਲਾ[੬] ॥੭੧॥ ਇਕ ਬੁੱਢਾ[੭] ਜੋ ਹੈ ਤਤਵੇਤਾ। ਮੋਹ ਆਦਿ ਜੋਧਾ ਅਤਿ ਜੇਤਾ[੮]। ਬਚਨ ਪਾਇ ਗੁਰ ਜੋ ਸਿਸੁਬੈਸਾ[੯]। ਭਯੋ ਪਰਮ ਬ੍ਰਿੱਧਨ[੧੦] ਤਨ[੧੧]ਜੈਸਾ॥੭੨॥ ਖਟ[੧੨] ਪਾਤਿਸ਼ਾਹੀ ਰਹਯੋ ਹਦੂਰਾ। ਨਿਪੁਨ[੧੩] ਸੇਵ ਮਹਿੰ ਬਚਨਨ ਪੂਰਾ।ਸੋ ਸ਼ੋਭਤਾ ਬੈਸਯੋ[੧੪] ਮਤਿ ਧੀਰਾ[੧੫]। ਸੁਨਨ ਕਥਾ ਜੁ ਹਰਹਿ ਭਵਪੀਰਾ[੧੬] ॥੭੩॥ ਅਮਰਦਾਸ[੧੭] ਤੇਜੋ ਕੇ ਨੰਦਨ[੧੮]। ਸੇਵੇ ਜਿਨ ਅੰਗਦ ਦੁਖ ਕੰਦਨ[੧੯]। ਗੁਰਤਾ ਪਾਈ ਜਿਨ ਪਸ਼ਚਾਤੀ[੨੦]। ਸੁਨਤਿ ਭਯੇ ਸੋ ਕਥਾ ਸੁਹਾਤੀ[੨੧] ॥ ੭੪ ॥ ਪੁਨ ਗੁਰਮੁਖ ਇਕ ਜੀਵਾ[੨੨] ਭਾਈ।ਮਨ ਬਚ[੨੩] ਕ੍ਰਮ[੨੪] ਜਿਨ ਸੇਵ ਕਮਾਈ।ਸ਼੍ਰੀ ਅੰਗਦਹਿਤ ਭੋਜਨ[੨੫]ਤਯਾਰੀ।ਕਰਤਿ ਪ੍ਰੀਤਿ ਸੋਂ ਰੁਚਿਰ[੨੬]ਸਵਾਰੀ॥੭੫॥ ਪਾਰੋ ਜੁਲਕਾ[੨੭] ਪੁਨ ਸਿਖ ਏਕੂ।ਪਰਮ ਹੰਸ ਕੋ ਜਾਸ ਬਿਬੇਕੂ[੨੮]। ਤਜਨ ਅਸਾਰੰ[੨੯] ਸਾਰ[੩੦] ਗ੍ਰਹੀਤੀ[੩੧]। ਪੈ[੩੨] ਅਪ ਕੀ[੩੩], ਜਿਉ ਹੰਸਨ ਰੀਤੀ ॥੭੬॥ ਸੈਨ ਸਰਸ[੩੪] ਇਕ ਧਿੰਙਾ[੩੫] ਨਾਈ। ਜਿਨ ਸਿੱਖੀ ਕੀ ਰੀਤ ਕਮਾਈ। ਭਾ ਮੁਰੀਦ ਮੁਰਦੇ ਕੀ ਨਯਾਈ। ਗੁਰੂ ਗੋਰ

[੧]ਉਸਦੇ ਘਰ।[੨]ਛਿਤੀ।[੩]ਸੁਖ ਦੇਣ ਵਾਲੀ।[੪]ਮਾਨੋ ਸਰਸ੍ਵਤੀ।[੫]ਡਾਹਕੇ।[੬]ਬਹੁਤੇ।[੭]ਬਾਬਾ ਬੁੱਢਾ ਜੀ ਦੀ ਕਥਾ ਲਈ ਦੇਖੋ ਸ਼੍ਰੀ ਗੁਰ ਨਾ: ਪ੍ਰ: ਉਤ੍ਤਾਰਧ ਅਧਜਾਯ ੪੬।[੮]ਜਿੱਤਣ ਵਾਲਾ।[੯]ਬਾਲ ਉਮਰ ਤੋਂ।[੧੦]ਬੁੱਢਿਆਂ ਦੇ।[੧੧]ਸਰੀਰ।[੧੨]ਛੇਵੀਂ...ਤਕ।[੧੩]ਚਤੁਰ।[੧੪]ਬੈਠਾ।[੧੫]ਬੁੱਧੀ ਦਾ ਧੀਰਜੀ।[੧੬]ਸੰਸਾਰ ਪੀੜਾ।[੧੭]ਸ਼੍ਰੀ ਗੁਰੂ ਅਮਰਦਾਸ ਜੀ ਦੀ ਕਥਾ ਲਈ ਦੇਖੋ ਗੁਰ ਪ੍ਰਤਾਪ ਸੂਰਜ ਰਾਸ ੧, ਅੰਸੂ ੨੯ ਤੋਂ ਅੱਗੇ।[੧੮]ਸਪੁੱਤ੍ਰ।[੧੯]ਦੁਖ ਨਾਸ਼ ਕਰਨ ਵਾਲੇ।[੨੦]ਪਿੱਛੋਂ।[੨੧]ਸ਼ੋਭਨੀਕ।[੨੨]ਇਨ੍ਹਾਂ ਦੀ ਕਥਾ ਲਈ ਦੇਖੋ ਗੁ:ਪ੍ਰ:ਸੂ: ਰਾਸ ੧ ਅੰਸੂ ੧੧।[੨੩]ਬਾਣੀ।[੨੪]ਸ਼ਰੀਰ (ਕਰਕੇ)।[੨੫]ਪ੍ਰਸ਼ਾਦ।[੨੬]ਸੁਆਦਲੇ, ਚੰਗੇ।[੨੭]ਇਨ੍ਹਾਂ ਦੀ ਕਥਾ ਲਈ ਦੇਖੋ ਸੂ: ਪ੍ਰ: ਰਾਸ ੧ ਅੰਸੂ ੧੧।[੨੮]ਵਿਚਾਰ (ਅ) ਜਿਨ੍ਹਾਂ ਨੂੰ 'ਪਰਮ ਹੰਸ' ਕਹਿਕੇ ਪਛਾਣੀਦਾ ਸੀ। ਭਾਵ ਇਹ ਉਨ੍ਹਾਂ ਦੀ ਅੱਲ ਸੀ।[੨੯]ਫੋਗ ਨੂੰ।[੩੦]ਤੱਤ੍ਹ ਨੂੰ।[੩੧]ਗ੍ਰਹਣ ਕਰਨ ਵਾਲਾ।[੩੨]ਦੁੱਧ।[੩੩]ਪਾਣੀ ਦੀ।[੩੪]ਵਰਗਾ।[੩੫]ਇਨ੍ਹ ਦੀ ਕਥਾ ਲਈ ਦੇਖੋ ਗੁ: ਪ੍ਰ: ਸੂ: ਰਾਸ ੧ ਅੰਸੂ ੧੧।

*ਪਾਠਾਂਤ੍ਰ ਹੈ—ਆਸਨ ਡਾਸਿ ਅਸੀਨ ਦਯਾਲਾ।ਦੂਜਾ ਪਾਠਾਂਤ੍ਰ—ਆਸਨ ਡਾਰਿ ਸੁ ਦੀਨ ਦਿਆਲਾ।

ਮਹਿੰ ਕੀਨਿ ਸਮਾਈ ॥੭੭॥ ਇਤਜਾਦਿਕ ਜੋ ਸੇਵਕ ਪ੍ਰੇਮੀ। ਭਏ ਕਥਾ ਸੁਨਨੇ ਕੇ ਨੇਮੀ। ਅਪਰ ਮਨੁਜ[1] ਆਵਹਿੰ ਕਰਿ ਹੇਤੂ[2]। ਸੁਨਹਿੰ ਕਥਾ ਬੇਦੀ ਕੁਲ ਕੇਤੂ[3] ॥੭੮॥ ਦੋਹਰਾ–ਬਾਲਾ ਕਰਤਿ ਉਚਾਰ ਮੁਖ, ਪੈੜੇ ਲਿਖੀ ਸੁਧਾਰ। ਲਿਖਵਾਈ ਅੰਗਦ ਗੁਰੂ ਜਗ ਕੇ ਕਾਜ ਉਧਾਰਿ ॥੭੯॥ ਸੋ ਸੁਨਿ ਬਰਨਨ ਕਰਤਿ ਕਵਿ ਛੰਦ ਚੌਪਈ ਬੰਦ। ਸ਼੍ਰੀ ਨਾਨਕ ਪਰਮਾਤਮਾ ਬੰਦਨ ਕਰਿ ਸੁਖ ਕੰਦ[4] ॥੮੦॥ ਇਤਿ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਪੱਤ੍ਰੀ ਆਨਨ' ਪ੍ਰਸੰਗ ਬਰਨਨੰ ਨਾਮ ਦੁਤੀਓ ਅਧਜਾਯ ॥ ੨ ॥

ਅਧਜਾਯ ਤੀਸਰਾ

[ਸ਼੍ਰੀ ਗੁਰ ਨਾਨਕ ਦੇਵ ਜੀ ਦਾ ਅਵਤਾਰ]

ਕਬਿੱਤ–ਕੋਊ ਕਵਿ ਉਪਮਾ ਸੁ ਦੇਤਿ ਪਾਰਜਾਤ ਪਗ, ਕੋਊ ਕਹੈ ਗੁਰੂ ਪਗ ਕਮਲ ਅਮਲ ਹੈਂ। ਜੋਊ ਪਾਰਜਾਤ ਨ ਚਿਤੰਨ ਗਤਿਦਾਨ ਨਾਹੀ, ਅਮਲ ਕਮਲ ਰੈਨ ਵਿਖੇ ਮੁਖ ਮਿਲ ਹੈ। ਵੈ ਤੋ ਸਹਿਚੇਤ ਦੇਤ ਕਾਮਨਾ ਭੁਗਤ ਨਿਜ,ਬਾਸੁਰ ਔ ਰਜਨੀ ਮੈਂ ਏਕ ਸੇ ਸਤੁਲ ਹੈਂ। ਲਖੇ ਪਦ ਆਦਰ ਨ ਪਾਰਜਾਤ ਕਮਲ ਕੋ ਤਾਂਤੇ ਪਗ ਪਗ ਪਾਰਜਾਤ ਨ ਕਮਲ ਹੈਂ॥੧॥

ਪਾਰਜਾਤ=ਕਲਪ ਬ੍ਰਿੱਛ। [ਸੰਸ:, ਪਾਰਿਜਾਤ]। ਪਗ=ਚਰਣ।
ਅਮਲ=ਅ+ਮਲ–ਮੈਲ ਤੋਂ ਰਹਿਤ।
ਚਿਤੰਨ=ਚੇਤਨਤਾ, ਮਨ ਬੁੱਧੀ ਸੰਯੁਕਤ ਹੋਣ ਦੀ ਤਾਕਤ।
ਗਤਿ=ਮੁਕਤੀ। ਰੈਨ=ਰੈਣ, ਰਾਤ।
ਸਹਿਚੇਤ=[ਸਹਿ+ਚੇਤ=] ਚੇਤਨਤਾਈ ਸਮੇਤ।
ਬਾਸੁਰ=ਦਿਨ। ਰਜਨੀ=ਰਾਤ।
ਏਕ ਸੇ=ਇਕੋ ਜੇਹੇ, ਭਾਵ ਅਪਣੇ ਆਪ ਦੇ ਖੇੜੇ ਵਿਚ ਇਕ ਰਸ ਖਿੜੇ ਰਹਿੰਦੇ ਹਨ।
ਸਤੁਲ=ਸ+ਤੁਲ–ਇਕ ਬੂੱਬਰ, ਭਾਵ ਮੁਕਤੀ ਦਾਨ ਦੇ ਸੁਭਾਵ ਵਿਚ ਇਕ ਤੁੱਲ–ਦਾਤੇ–ਹੀ ਰਹਿੰਦੇ ਹਨ। ਇਕ ਰੰਗ ਹਨ।
ਲਖੇ=ਪਛਾਣੇ, ਸਿਆਣੇ, ਸਮਝੇ। ਪਦ=ਚਰਣ।
ਆਦਰ ਨ.....=ਸਤਿਕਾਰ ਯਾ ਆਦਰ ਯੋਗ ਨਹੀਂ। 'ਲਖੇ' ਤੋਂ ਮੁਰਾਦ ਹੈ ਕਿ ਦੋਹਾਂ ਦੀ ਸਦਰਸ਼ਤਾ ਨਹੀਂ ਹੈ। ਚਰਨ ਨੂੰ ਕਲਪ ਬ੍ਰਿੱਛ ਤੇ ਕਮਲ ਦੀ ਉਪਮਾ ਦੇਣੀ, ਚਰਨਾਂ ਦਾ ਆਦਰ ਕਰਨਾ ਨਹੀਂ।

[1]ਹੋਰ ਮਨੁੱਖ। [2]ਪ੍ਰੇਮ ਕਰਕੇ। [3]ਬੇਦੀ ਕੁਲ ਦੇ ਨਿਸ਼ਾਨ (ਸਤਿਗੁਰ ਨਾਨਕ ਦੇਵ ਜੀ) ਦੀ।
[4]ਸੁਖਦਾਤੇ ਨੂੰ ਮੱਥਾ ਟੇਕ ਕੇ।

[ਪਗ ਪਗ=ਚਰਣ ਚਰਣ ਹੀ ਹਨ, ਭਾਵ ਉਨ੍ਹਾਂ ਦੀ ਉਪਮਾ ਦੀ ਹੋਰ ਕੋਈ ਵਸਤੂ ਨਹੀਂ ਹੈ।]

ਅਰਥ–ਕੋਈ ਕਵਿ (ਗੁਰੂ ਜੀ ਦੇ) ਚਰਣਾਂ (ਨੂੰ) ਕਲਪ ਬਿੱਛ (ਨਾਲ) ਉਪਮਾ ਦੇਂਦਾ ਹੈ, ਕੋਈ ਕਹਿੰਦਾ ਹੈ (ਕਿ) ਗੁਰੂ (ਜੀ ਦੇ) ਚਰਣ ਨਿਰਮਲ ਕਮਲ (ਸਮ ਨ) ਹਨ;

(ਪਰ ਕਵਿ ਇਹ ਨਹੀਂ ਵਿਚਾਰਦੇ ਕਿ) ਜੇਹੜਾ (ਤਾਂ) ਕਲਪ ਬਿੱਛ (ਹੈ) ਨਾਂ (ਤਾਂ ਓਹ) ਚੇਤਨ (ਹੈ) ਨਾਂ ਹੀ ਮੁਕਤੀ ਦੇ ਦੇਣ ਵਾਲਾ ਹੈ, (ਅਤੇ ਜੇਹੜਾ) ਨਿਰਮਲ ਕਮਲ ਹੈ (ਉਸ ਦਾ) ਰਾਤ ਵਿਖੇ ਮੂੰਹ ਬੰਦ ਹੋ ਜਾਂਦਾ ਹੈ।

(ਪਰੰਤੂ ਜੋ ਸਤਿਗੁਰੂ ਜੀ ਦੇ ਚਰਣ ਹਨ) ਓਹ ਤਾਂ ਚੇਤਨਾਂ ਵਾਲੇ (ਹਨ,) ਅਪਣੇ ਭਗਤਾਂ ਦੀਆਂ (ਮਨੋ) ਕਾਮਨਾ (ਪੂਰੀਆਂ ਕਰ) ਦੇਂਦੇ ਹਨ (ਅਤੇ) ਦਿਨ ਤੇ ਰਾਤ (ਹਰ ਸਮੇਂ) ਵਿਖੇ ਇਕੋ ਜੇਹੇ (ਭਾਵ, ਇਕ ਰੱਸ ਰਹਿਣ ਵਾਲੇ ਅਤੇ) ਇਕ ਬਰੱਬਰ (ਭਾਵ, ਇਕ ਰੰਗ ਰਹਿਣ ਵਾਲੇ) ਹਨ।

(ਸੋ ਮੈਂ) ਨਾਂਹੀ ਕਲਪ ਬਿੱਛ (ਤੇ ਨਾਂਹੀ) ਕਮਲ (ਗੁਰੂ ਜੀ ਦੇ) ਚਰਣਾਂ ਦੇ ਆਦਰ ਯੋਗ ਸਮਝੇ ਹਨ, ਇਸ ਲਈ ਚਰਣ ਚਰਣ ਹੀ ਹਨ, ਨਾਂ (ਹੀ) ਕਲਪ ਬਿੱਛ (ਹਨ ਤੇ ਨਾਂ ਹੀ) ਕਮਲ।

ਚੌਪਈ–*ਕਰ[1] ਤੁੰਬੀ[2] ਕਟ[3] ਕੀਨਿ ਕੁਪੀਨਾ[4]। ਤਨ[5] ਊਪਰ[6] ਕਮਰੀ[7] ਸਿਤ[8] ਲੀਨਾ। ਊਚੀ ਕੁਲਹ[9] ਸੀਸ[10] ਪਰ ਧਾਰੀ। ਸ਼ਮਸ਼[11] ਸ੍ਵੇਤ[12] ਦੀਰਘ[13] ਇਕਸਾਰੀ[14]॥੨॥ਉਰ ਮੈਂ[15] ਕਰ ਗੁਰ ਨਾਨਕ ਧਯਾਨਾ। ਬੰਦੇ ਪਦ[16] ਅਰਬਿੰਦ[17] ਬਿਧਾਨ[18]। ਬਾਲਾ ਬਰਨਨ ਕਰਨ ਲਗਾ ਬਰ[19]। ਸਸਿ ਮੁਖ ਤੇ[20] ਇਤਿਹਾਸ[21] ਸੁਧਾ[22] ਸਰ[23]॥੩॥ਸ੍ਰੀ ਬਾਲਾਸੰਧੁਰੁ† ਵਾਚ:–ਕਲਿਜੁਗ ਪਾਇ ਅਕਾਲ ਪ੍ਰਜੋਰਾ[24]। ਪ੍ਰਗਟ ਭਏ ਅਘ[25] ਓਘ[26] ਪ੍ਰਘੋਰਾ[27]। ਆਦਿ ਦੁਕਾਲ[28] ਹੋਤਿ ਉਤਪਾਤਾ[29]। ਭਯੋ ਮਲੇਛ ਰਾਜ

---

[1]ਹੱਥ ਵਿਚ। [2]ਛੋਟਾ ਤੁੰਬਾ। [3]ਲੱਕ ਨਾਲ। [4]ਲੰਗੋਟੀ। [5]ਸਰੀਰ। [6]ਉਤੇ। [7]ਕੰਬਲੀ। [8]ਚਿੱਟੀ। [9]ਟੋਪੀ। [10]ਸਿਰ। [11]ਦਾਹੜਾ। [12]ਚਿੱਟਾ। [13]ਲੰਬਾ। [14]ਇੱਕ ਜੇਹਾ। [15]ਦਿਲ ਵਿਚ। [16]ਚਰਣ। [17]ਕਵਲ। [18]ਵਿਧੀ ਨਾਲ। [19]ਸ਼ੁਰੂ। [20]ਚੰਦ੍ ਮੁਖ ਤੋਂ। [21]ਕਥਾ। [22]ਅੰਮ੍ਰਿਤ। [23]ਵਰਗਾ। [24]ਬੁਰੱਤਾ ਜ਼ੋਰ। [25]ਪਾਪ। [26]ਬਹੁਤੇ। [27]ਭਜਾਨਕ। [28]ਕਾਲ ਪੈ ਜਾਣਾ ਆਦਕ। [29]ਉਪੱਦ੍ਰਵ।

*ਭਾਈ ਬਾਲੇ ਜੀ ਦਾ ਰੂਪ ਵਰਣਨ।

†'ਸੰਧੁਰੁ' ਦਾ ਇਥੇ ਰਾਰਾ ਔਂਕੜ ਵਾਲਾ ਹੈ, ਸੰਸਕ੍ਰਿਤ ਦੇ ਵ੍ਯਾਕਰਣ ਅਨੁਸਾਰ 'ਰੁ' ਜਿਸ ਦਾ ਭਾਵ ਰਾਰੇ ਦੀਆਂ ਵਿਸਰਗਾਂ (ਃ) ਬਣਕੇ ਔਂਕੜ ਦਾ 'ਉ' ਬਣਕੇ 'ਉਵਾਚ' ਬਣ ਜਾਏਗਾ। ਅਰਥ–ਇਹ ਭਾਈ ਬਾਲਾ ਸੰਧੁ ਜੀ ਕਥਨ ਕਰਦੇ ਹਨ।

ਬਖਯਾਤਾ[੧] ॥੪॥ਪੰਥ ਮੁਹੰਮਦ ਬਢਤਿ ਅਪਾਰਾ। ਕਲਮਲ ਮਯ[੨] ਮਤਿਹੀਨ ਬਿਚਾਰਾ। ਗੋ[੩] ਗਰੀਬ ਕੋ ਹਤਹਿੰ ਕੁਸਾਲੀ[੪]। ਕਲ ਕੇ ਕਾਲਹਿ 'ਕੀਨਿ ਕੁਚਾਲੀ[੫] ॥ ੫ ॥ ਨ੍ਰਿਪਤ[੬] ਭਏ ਮਤਿਮੰਦ[੭] ਮਲੀਨਾ[੮]। ਜਨੁ ਸ਼ੁਭ ਕਰਮ ਖੋਸ[੯] ਕਿਸ ਲੀਨਾ। ਮੰਤ੍ਰੀ ਲੋਲਪ[੧੦] ਬੇਸ਼ਰਮਾਗਮੀ[੧੧]। ਦੁਰਾਚਾਰ[੧੨] ਕਰਿਹੀਂ ਮਨਬਾਮੀ[੧੩] ॥ ੬ ॥ ਦੋਹਰਾ ॥ ਦੁਰਮਤਿ[੧੪] ਦੁਸ਼ਟ[੧੫] ਦਰੋਦਰੀ[੧੬] ਦੁੱਕ੍ਰਿਤ[੧੭] ਦੁਖਤਿ[੧੮] ਕਲੇਸ਼[੧੯]। ਸੁਨ ਸਿੰਘਕਾ[੨੦] ਸਰਸ[੨੧] ਸੋ, ਧਰਮ ਭਯੋ ਰਾਂਕੇਸ਼[੨੨] ॥੭। ਚੌਪਈ॥ਨ੍ਰਿਪਤ[੨੩] ਪੁਕਾਰ[੨੪] ਨ ਸੁਨਿਹੈਂ ਕਾਈ। ਕਾਜੀ ਰਿਸ਼ਵਤ ਬਸਿ ਅਧਿ ਕਾਈ[੨੫]। ਝੂਠੇ ਕੋ ਸਾਚਾ ਕਰਿ ਦੇਈ। ਸਤਿ ਨਸਾਉਂ ਕੋ ਨਾਉਂ ਨ ਲੇਈ॥੮। ਜਹਿ ਤਹਿੰ ਚਲੀ ਮਲੇਛਨ ਭਾਖਾ। ਨਿਜ ਨਿਜ[੨੬] ਧਰਮ ਨਰਨ[੨੭] ਸਭਿ ਨਾਖਾ[੨੮] ਪੁੰਨ ਹੀਨ ਤਨ ਪਾਪਨ ਪੀਨਾ[੨੯]। ਦਰਬ[੩੦] ਖਸੋਟਹਿੰ[੩੧] ਦੇਖਤਿ ਦੀਨਾ[੩੨] ੯ ॥ ਪਰ[੩੩] ਕਾਰਜ[੩੪] ਕੇ ਕਰਤਾ[੩੫] ਹਾਨੀ[੩੬]। ਸਨਿ ਜਿਉਂ ਤਨੁ ਖੋਵਹਿ ਦੁਖ ਦਾਨੀ[੩੭]॥ ਪਰ ਧਨ[੩੮], ਪਰ ਨਿੰਦਿਆ, ਪਰਦਾਰਾ[੩੯]। ਨਿਸਦਿਨ ਤਨ ਮਨ ਸੋਂ ਹਿਤ[੪੦] ਧਾਰਾ ॥ ੧੦ ॥ ਦੋਹਰਾ—ਜੰਗਮ[੪੧] ਬਹੁਤ ਸਰੇਵਰੇ[੪੨] ਕਰਤਿ ਦਿਗੰਬਰ[੪੩] ਰਾਰ[੪੪]। ਖਟ[੪੫] ਦਰਸ਼ਨ[੪੬] ਹਰਿਨਾਮ ਬਿਨ ਹੋਤਿ ਬਾਦ[੪੭] ਮਹਿ ਖ੍ਵਾਰ[੪੮] ॥ ੧੧ ॥ ਚੌਪਈ॥ ਕੀਨੇ ਦ੍ਵਾਦਸ਼[੪੯] ਮਾਰਗ[੫੦] ਜੋਗੀ*। ਭਾਉ ਭਗਤਿ ਬਿਨ ਭਏ ਬਿਓਗੀ[੫੦]। ਕਰਹਿੰ ਸ਼ਾਸਤ੍ਰਨ ਬਿਪਰ[੫੧] ਕੁਬਾਦਾ[੫੨]। ਬਹੁ ਪਰਸਪਰ[੫੩] ਵਧਤਿ ਬਿਖਾਦਾ[੫੪]॥੧੨॥ਮੂੰਡ[੫੫] ਮੂੰਡਾਵਹਿੰ[੫੬] ਹੁਇਂ ਸਨਿਆਸੰ

[੧]ਪ੍ਰਗਟ। [੨]ਪਾਪ ਰੂਪ। [੩]ਗਊ। [੪]ਅਨਜਾਈ। [੫]ਖੋਟੀ ਚਾਲ। [੬]ਰਾਜੇ। [੭]ਬੁਧਿ ਭੈੜੀ ਵਾਲੇ। [੮]ਮੈਲੇ [੯]ਖੋਹ। [੧੦]ਲੰਪਟ। [੧੧]ਵਿਭਚਾਰੀ। [੧੨]ਭੈੜੇ ਕਰਮ। [੧੩]ਵਿੰਗੇ ਮਨ ਵਾਲੇ। [੧੪]ਖੋਟੀ ਬੁੱਧਿ [੧੫]ਦੁਸ਼ਟਤਾ। [੧੬]ਜੂਏ ਬਾਜ਼ੀ, ਬਖੀਲੀ। [੧੭]ਪਾਪ। [੧੮]ਦੁਖਾਉਣਾ। [੧੯]ਸੰਤਾਪ। [੨੦,੨੧](ਏਹ ਸਾਰੇ ਸਿੰਘਕਾ ਰਾਖਸ਼ਣੀ ਦੇ ਪੁੱਤ੍ਰ—ਰਾਹੂ ਸਮਾਨ (ਹੋ ਗਏ)। [੨੨]ਧਰਮ ਪੂਰਨਮਾਸ਼ੀ ਦਾ ਚੰਦ੍ਰਮਾਂ (ਹੋਗਿਆ [੨੩]ਰਾਜੇ। [੨੪]ਫਰਿਆਦ। [੨੫]ਬਹੁਤ। [੨੬]ਆਪੋ ਆਪਣਾ। [੨੭]ਮਨੁੱਖਾਂ ਨੇ। [੨੮]ਛੱਡ ਦਿੱਤਾ। [੨੯]ਤਕੜੇ [੩੦]ਧਨ। [੩੧]ਖੋਹ ਲੈਂਦੇ ਹਨ। [੩੨]ਗਰੀਬ ਦੇਖ ਕੇ। [੩੩]ਪਰਾਏ। [੩੪]ਕੰਮ। [੩੫]ਕਰਨ ਵਾਲੇ। [੩੬]ਨਾਸ਼। [੩੭]ਸਰ ਸਿੱਕੁਣ (ਆਪਣਾ) ਆਪ (ਕੁਟਾਕੇ ਰੱਸੇਦਾ ਰੂਪ ਹੋਕੇ ਦੂਜੇ ਨੂੰ ਬੰਨ੍ਹਣ ਦੇ ਕੰਮ ਆਕੇ) ਦੁਖਦਾਈ ਹੁੰਦੀ ਹੈ। [੩੮]ਪਰਾਇਆ ਧਨ। [੩੯]ਪਰ ਇਸਤ੍ਰੀ। [੪੦]ਪ੍ਰੇਮ। [੪੧]ਟੱਲੀਆਂ ਖੜਕਾ ਮੰਗਣ ਵਾਲੇ ਫਿਰਤੂ [੪੨]ਜੋਨੀ ਆਂਦੇ ਦੇ ਭੇਦ। [੪੩]ਝਗੜਾ। [੪੪]ਛੇ। [੪੫]ਮਤ। [੪੬]ਝਗੜਿਆਂ। [੪੭]ਖਰਾਬ। [੪੮]ਬਾਰਾਂ। [੪੯]ਰਾਹ। [੫੦]ਸ਼ਾਈ ਤੋਂ ਵਿੱਛੁੜੇ। [੫੧]ਬ੍ਰਾਹਮਨ। [੫੨]ਭੈੜੇ ਝਗੜੇ। [੫੩]ਆਪੋ ਵਿਚੀਂ। [੫੪]ਝਗੜਾ। [੫੫]ਸਿਰ। [੫੬]ਮੁਨਾਕੇ

*ਜੋਗੀਆਂ ਦੇ ਬਾਰਾਂ ਪੰਥ ਇਹ ਹਨ:—੧. ਹੇਤੂ। ੨. ਪਾਵ। ੩. ਆਈ ੪. ਗੰਮਯ। ੫. ਪਾਗਲ। ੬. ਗੋਪਾਲ। ੭. ਦਾਸ। ੮. ਕੰਥੜੀ। ੯. ਬਨ। ੧੦. ਧ੍ਵਜ ੧੧. ਚੋਲੀ। ੧੨. ਰਾਵਲ।

ਦਰਬ[੧] ਨਾਰ[੨] ਮਹਿੰ ਰਿਦਾ[੩] ਦੁਰਾਸੀ[੪]। ਭਏ ਅਤੀਤ ਕਹਾਇੰ ਬੈਰਾਗੀ। ਗ੍ਰਿਸਤੀ ਤੇ ਵਧਿ ਮਨ ਦੌੜ[੫] ਲਾਗੀ ॥ ੧੩ ॥ ਪੰਡਤ ਪਹਰੂਆ[੬] ਕਰਹਿੰ ਸਤੋਈ[੭]। ਰਖਵਾਰੀ ਕੋ ਸਦਨ ਕਰੇਈ[੮] ? ਹੁਤੀ ਬਾਰ[੯] ਰਖਬਾਰ ਨ੍ਰਿਪਾਲਾ[੧੦]। ਪ੍ਰਜਾ ਖੇਤ ਕੋ ਖਾਤਿ ਕੁਢਾਲ[੧੧]* ॥੧੪॥ ਦੋਹਰਾ-॥ ਭਯੋ ਭਾਰ ਧਰ[੧੨] ਪਰ[੧੩] ਅਧਿਕ[੧੪] ਧਰਮ ਧਰਤਿ ਨਹਿੰ ਧੀਰ[੧੫]। ਭਾਉ ਭਗਤਿ ਨਹਿੰ ਜਗਤ ਮੇਂ, ਬਿਕੁਲ[੧੬] ਭਈ ਭਯ[੧੭] ਭੀਰ[੧੮] ॥੧੫॥ ਚੌਪਈ॥ ਏਕੁੰਕਾਰ ਅਰਾਧਨ ਕੀਨਾ। ਭਨਤਿ[੧੯] ਬੇਨਤੀ ਭਈ ਅਧੀਨਾ। 'ਪਰਮੇਸ਼ੁਰ ਪਰ ਪੁਰਖ ਪੁਰਾਤਨ[੨੦]। ਪਰਮ ਪਰਾਵਰਨਾਥ[੨੧] ਸਨਾਤਨ ॥ ੧੬ ॥ ਦੀਨ ਬੰਧੁ[੨੨] ਪ੍ਰਭੁ ਦੀਨ ਦਯਾਲਾ। ਦੀਨਾਨਾਥ[੨੩] ਪੋਖ[੨੪] ਪ੍ਰਤਿਪਾਲਾ। ਅਜਰ[੨੫] ਅਮਰ[੨੬] ਅਨਵੱਦ[੨੭] ਅਭੇਖਾ[੨੮]। ਅਭੈ[੨੯] ਨਿਰੰਜਨ[੩੦] ਅਲਖ ਅਲੇਖਾ[੩੧] ॥੧੭॥ ਕਲਮਲ[੩੨] ਕਲਿ[੩੩] ਕੋ ਕਾਲ[੩੪] ਬਿਥਾਰਾ[੩੫]। ਅਬਹਿ[੩੬] ਭਾਰ ਨਹਿੰ ਜਾਇ ਸੰਭਾਰਾ। ਅਤਿ[੩੭] ਦੁਸ਼ਤਰ[੩੮] ਦੁਖ ਵੇਲਾ ਭਯੋ। ਬਿਨ ਅਵਿਲੰਬ[੩੯] ਜਾਤਿ ਨਹਿੰ ਰਹਯੋ ॥ ੧੮ ॥ ਦੋਹਰਾ॥ ਸਤਿਜੁਗ ਮਹਿੰ ਚਾਰੋਂ ਚਰਨ ਤ੍ਰੈਤੇ ਤੀਨ ਰਹਾਇ। ਦ੍ਵਾਪਰ ਮਹਿੰ ਦੋਊ ਰਹੇ ਕਲਿ ਇਕ ਚਰਨ[੪੦] ਟਿਕਾਇ ॥੧੯॥ ਚੌਪਈ॥ ਕਲਮਲ-ਮਯ[੪੧] ਆਧੋ ਕਲਿਕਾਲਾ। ਭਯੋ ਸੁ ਧਾਂਤੇ ਭਾਰ ਬਿਸਾਲਾ[੪੨]। ਏਕ ਚਰਨ ਤੇ ਟਿਕਾ ਨ ਜਾਈ। ਬਿਨ ਅਵਿਲੰਬ ਨ ਥਿਰਤਾ[੪੩] ਪਾਈ ॥੨੦॥ ਏਕੁੰਕਾਰ! ਬਿਨੈ[੪੪] ਸੁਨਿ ਲੀਜੈ। ਥਿਰ ਹੋਵੋਂ ਕੋ ਅਵਿਲੰਬ ਦੀਜੈ'। ਜੋਤੀ ਰੂਪ ਆਤੁਰੀ ਬਾਨੀ[੪੫]। ਸੁਨਤਿ ਬਿਚਾਰ ਕੀਨਿ ਸੁਖਦਾਨੀ ॥੨੧॥ 'ਇਸ ਕਾਰਜ ਕੋ ਬਹੁਤ ਪਠਾਏ। ਜਾਇ ਤਹਾਂ ਨਿਜ ਪੰਥ ਚਲਾਏ। ਬਿਸਰੇ ਜਾਂ ਕਾਰਜ ਤਹਿੰ ਗਏ।

---

[੧]ਧਨ। [੨]ਇਸਤ੍ਰੀ। [੩]ਵਿਚ ਦਿਲ ਹੈ। [੪]ਭੈੜੀ ਆਸਾ ਵਾਲਾ। [੫]ਤ੍ਰਿਸ਼ਨਾ ਦੀ ਅੱਗ। [੬]ਪਹਿਰੇਦਾਰ। [੭]ਚੋਰੀ। [੮]ਘਰ ਦੀ ਰਖਵਾਲੀ ਕੌਣ ਕਰੇ? [੯]ਵਾਰ। [੧੦]ਰਾਜੇ। [੧੧]ਭੈੜੀ ਤਰ੍ਹਾਂ। [੧੨]ਜ਼ਮੀਨ। [੧੩]ਤੇ। [੧੪]ਬਹੁਤ। [੧੫]ਹੌਸਲਾ। [੧੬]ਵਿਆਕਲ। [੧੭, ੧੮](ਧਰਤੀ) ਭੈ ਨਾਲ ਭੈਭੀਤ ਹੋ ਗਈ (ਅ) ਭੀੜਾ ਪੈ ਗਈ। [੧੯]ਆਖਦੀ ਹੋਈ। [੨੦]ਅਨਾਦੀ। [੨੧]ਦੇਖੋ ਇਸ ਦੇ ਪਹਿਲੇ ਅਧਜਾਯ ਵਿਖੇ ਮੰਗਲ ਸ਼੍ਰੀ ਸਤਿਗੁਰੂ ਗੁਰੂ ਨਾਨਕ ਦੇਵ ਜੀ ਦਾ, ਛੰਦ ੫। [੨੨]ਦੀਨਾਂ ਦਾ ਪਿਆਰਾ। [੨੩]ਦੀਨਾਂ ਦਾ ਸੁਆਮੀ। [੨੪]ਗੁਪਤ। [੨੫]ਬੁਢਾਪੇ ਤੋਂ ਬਿਨਾਂ। [੨੬]ਮੌਤ ਤੋਂ ਰਹਿਤ। [੨੭]ਕਥਨ ਤੋਂ ਪਰੇ। [੨੮]ਭੇਖ ਤੋਂ ਰਹਿਤ। [੨੯]ਡਰ ਤੋਂ ਪਾਰ। [੩੦]ਮਾਇਆ ਮੈਲ ਤੋਂ ਪਾਰ। [੩੧]ਲੇਖੇ ਤੋਂ ਰਹਿਤ। [੩੨]ਪਾਪ। [੩੩]ਕਲਿਜੁਗ। [੩੪]ਸਮੇਂ। [੩੫]ਫੈਲ ਗਏ। [੩੬]ਹੁਣ ਤਾਂ। [੩੭]ਬਹੁਤ। [੩੮]ਔਖਾ। [੩੯]ਆਸਰੇ ਦੇ ਬਿਨਾਂ। [੪੦]ਪੈਰ। [੪੧]ਪਾਪ ਰੂਪ। [੪੨]ਬਹੁਤ। [੪੩]ਇਸਥਿਤੀ। [੪੪]ਇਨਤੀ। [੪੫]ਦੁਖ ਭਰੀ ਬਾਣੀ।

*ਭਾਈ ਗੁਰਦਾਸ ਜੀ ਨੇ ਬੀ ਏਹੋ ਹਾਲ ਦਿੱਤੇ ਹਨ। ਉਸ ਸਮੇਂ ਦੀਆਂ ਅਨਮਤੀ ਭਾਰੀਆਂ ਬੀ ਦੇਸ਼ ਦਾ ਬੁਰਾ ਹਾਲ ਦੱਸਦੀਆਂ ਹਨ।

ਅਪਨੇ ਅਪਨੇ ਮਤਿ ਠਹਿਰਾਏ[1]॥੨੨॥ਕਿਨਹੁੰ[2]ਨ ਮਹਿਮਾ ਨਾਮਬਿਚਾਰੀ। ਭਾਉ ਭਗਤਿ ਕੀ ਰੀਤਿ ਨ ਡਾਰੀ। ਜਿਉਂ ਹੋਵਤਿ ਅਵਿਲੰਬਤਿ[3] ਛੋਨੀ[4]। ਇਉਂ ਬਿਚਾਰ ਬੋਲੇ ਜਗ ਜੋਨੀ[5]॥ ੨੩ ॥ 'ਨਾਮ ਕੀਰਤਨ ਬਿਥਰਹੁੰ ਜਬ-ਹੀ। ਤੁਝ ਅਵਿਲੰਬ ਹੋਇ ਹੈ ਤਬ ਹੀ। ਯਾਂਤੇ ਪ੍ਰਗਟਾਵੋਂ ਜਗ ਆਇ। ਮੋ ਬਿਨ ਹੋਤਿ ਨ ਆਨ[6] ਉਪਾਇ'॥੨੪॥ਧਰਮ ਧਾਮ[7] ਧਰ[8] ਧੀਰਜ ਦੀਨੋ। 'ਪਾਇ ਅਲੰਬ ਹੋਇ ਦੁਖ ਛੀਨੋ[9]'। ਸੁਨਿ ਕਰਿ ਗਿਰਾ ਗਗਨ[10] ਕੀ ਛੋਨੀ[9]। ਉਰ ਕਰਿ ਪਰਮ ਹਰਖ ਮੁਖ ਮੋਨੀ॥੨੫॥ਜਗ ਮਹਿੰ ਰਘੁਵਰ[11] ਕੁਲ ਅ-ਕਲੰਕਾ।ਪ੍ਰਗਟੇ ਬੇਦੀ ਕੁਮੁਦ[12] ਮਯੰਕਾ[13]। ਏਕੁੰਕਾਰ ਧਾਰਿ ਨਿਜ ਰੂਪਾ[14]। ਪ੍ਰਗਟੇ ਸਤਿਗੁਰ ਰੂਪ ਅਨੂਪਾ॥੨੬॥ਦੋਹਰਾ–ਨਿਸ[15] ਕੁਚਾਲ[16]ਕਲਿਕਾਲ ਤਮ[17] ਉਡੁਗਨ[18]ਦੰਭ[19]ਸਮਾਜ। ਭਏ ਕੁਮੁਦਿ[12]ਸੋ ਅਨਿਕ ਮਤ ਇੰਦੁ[20] ਮੁਹੰਮਦ ਰਾਜ ॥੨੭॥ ਚੌਪਈ–ਤਿਨਕੋ ਹਰਨ ਬਾਲਦਿਨਰਾਊ[21]। ਉਦੇ[22] ਸੁ ਨਾਨਕ ਤੇਜ ਪ੍ਰਭਾਊ। ਬਚਨ ਕਿਰਨ ਜਾਂ ਮਹਿੰ ਪਰਕਾਸ਼ੇ। ਸੰਤ ਤਾਮ-ਰਸ[23] ਹੋਰਿ[24] ਵਿਕਾਸ਼ੇ[25]॥੨੮॥ਦੰਭੀ ਸਮ ਉਲੂਕੁ[26]ਦੁਖ ਭਾਰੀ। ਕਿੰਕਰ[27] ਕੋਕ[28] ਭਏ ਸੁਖਿਯਾਰੀ। ਆਤਪ ਭਗਤਿ ਜਗਤ ਪਰਕਾਸ਼ੀ।ਨਿੰਦ ਅਵਿ-ਦਯਾ ਸਿੱਖਨ ਨਾਸ਼ੀ ॥੨੯॥ ਗਯਾਨ ਨਾਮ ਮਹਿੰ ਨਰਬਰ[29] ਜਾਗੇ। ਕਲ-ਮਲ[30] ਸੁਪਨਾ ਜਿਉਂ ਮਨ ਤਜਾਗੇ।ਧਰਮ ਧਰਤਿ ਧੀਰਜਕੋ ਹੇਤਾ[31]।ਪ੍ਰਗਟੇ ਸ੍ਰੀ ਬੇਦੀ ਕੁਲਕੇਤਾ[32] ॥ ੩੦ ॥ ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ–ਕਾਰਨ[33] ਗੁਰੁ ਅਵਤਾਰ ਕੋ ਮੈਂ ਬਰਨਜੋ[34] ਚਿਤ ਲਾਇ। ਸੁਨਹੁ ਜਨਮ ਕੀ ਅਬ ਕਥਾ ਸ਼੍ਰੀ ਅੰਗਦ ਸੁਖਦਾਇ[35] !॥ ੩੧ ॥ ਚੌਪਈ- ਥਾਰ ਦੇਸ਼[36] ਸਭਿ ਦੇਸ਼

[1]ਇਹ ਵਾਰਤਾ ਬਚਿੱਤ੍ਰ ਨਾਟਕ ਵਿਚ ਭੀ ਹੈ । [2]ਕਿਸੇ ਨੇ । [3]ਆਸਰੇ ਵਾਲੀ। [4]ਪ੍ਰਿਥਵੀ । [5]ਜਗਤ ਦਾ ਕਾਰਨ, ਪਰਮਾਤਮਾਂ । [6]ਹੋਰ । [7]ਧਰਮ ਦੇ ਘਰ ਨੇ । [8]ਪ੍ਰਿਥਵੀ ਨੂੰ । [9]ਨਾਸ਼ । [10]ਅਕਾਸ਼ । [11]ਸ਼੍ਰੀ ਰਾਮ ਚੰਦ੍ ਜੀ । [12]ਕਵੀਆਂ । [13]ਚੰਦ੍ਰਮਾ ਵਤ । [14]ਇਸਤੋਂ ਮੁਰਾਦ ਉਹੀ ਹੈ ਜੋ ਪੰਜਵੇਂ ਸਤਿਗੁਰਾਂ ਦੀ ਇਸ ਤੁਕ ਤੋਂ ਹੈ 'ਗੁਰ ਨਾਨਕ ਦੇਵ ਗੋਵਿੰਦ ਰੂਪ'। ਇਹ ਪਰਮੇਸ਼ੁਰ ਦਾ ਜੋਨੀ ਵਿਚ ਆਉਣਾ ਨਹੀਂ, ਪਰਮੇਸ਼ੁਰ ਆਦਿ ਗੁਰ ਹੈ, ਉਹਦੀ ਗੁਰੂ ਸ਼ਕਤੀ ਗੁਰ ਨਾਨਕ ਵਿਚ ਪੂਰਨ ਰੂਪ ਲੈ ਕੇ ਪ੍ਰਗਟਦੀ ਹੈ। ਐਉਂ ਗੁਰੂ ਜੀ ਗੋਬਿੰਦ ਰੂਪ ਹਨ। [15]ਰਾਤ੍ਰੀ। [16]ਭੈੜੀਆਂ ਰਸ਼ਮਾਂ। [17]ਅਨ੍ਹੇਰਾ । [18]ਤਾਰੇ । [19]ਪਖੰਡ । [20]ਚੰਦ੍ਰਮਾ । [21]ਬਾਲ ਅਵਸਥਾ ਦਾ ਸੂਰਜ । [22]ਪ੍ਰਗਟੇ । [23]ਕਵਲ । [24]ਵੇਖਕੇ । [25]ਖਿੜੇ । [26]ਉੱਲੂ । [27]ਸਿੱਖ, ਦਾਸ । [28]ਚਕਵੀ ਚਕਵਾ । [29]ਚੰਗੇ ਪੁਰਸ਼ । [30]ਪਾਪ । [31]ਵਾਸਤੇ।[32]ਬੇਦੀ ਕੁਲ ਦੇ ਨਿਸ਼ਾਨ । [33]ਸਬੱਬ । [34]ਦਸਿਆ ਹੈ । [35]ਹੇ ਸੁਖ ਦੇਣ ਵਾਲੇ ਗੁਰੂ ਅੰਗਦ ਜੀਓ ! [36]ਬਾਰ ਦਾ ਦੇਸ਼ ।

ਨਰੇਸ਼ੁ[1]।ਗ੍ਰਾਮ ਪ੍ਰਜਾ ਕੇ[2] ਹਰਤਿ[3] ਕਲੇਸ਼ੁ[4]। ਔਰਾਵਤੀ[5] ਏਕਦਿਸ਼ਿ[6]ਬਾਰੀ[7]। ਸੁੰਦਰ ਰੰਗ ਤਰੰਗ ਉਛਾਰੀ[8] ॥੩੨॥ ਸੋ ਬਰ[9] ਬਿਜਨ[10] ਹੋਤਿ ਹੈ ਤਾਂਪੈ[11]। ਨ੍ਰਿਪਤਾ[12]ਕੋ ਲੱਛਨ[13]ਛਬਿ ਥਾਪੈ[14]।ਚੈਦ੍ਰਭਗਾ[15] ਦਿਸ਼ਿਦੁਤਿਯ[16]ਸੁਹਾਈ। ਮਾਲ ਤਰੰਗਨਿ[17] ਸ੍ਵੱਛ ਉਠਾਈ॥੩੩॥ ਤਾਂਪਰ ਹੋਤਿ ਚਮਰ ਛਬਿ ਭਾਰੀ। ਮਹਿਮਾਂ ਮਹਾਂ ਜਨਾਵਨ ਕਾਰੀ। ਸਦਾ ਸੁਕਾਲ ਸਸਿਨ[18]ਕੋ ਸਾਲੀ[19]।ਤਹਿੰ ਦੁਕਾਲ[20] ਕੀ ਕੌਨ ਕੁਚਾਲੀ? ॥੩੪॥ ਸਪਤ ਈਤ[21] ਕੋ ਭੀਤ[22] ਨ ਪਾਵਾ। ਤਸਕਰ ਕੁਲ[23] ਤਜਿ ਅਨਤ[24] ਪਰਾਵਾ[25] ॥ ਪਥਕ ਜਾਤ[26] ਜਹਿੰ ਮਨ ਬਿਰਮਾਵਾ[27]। ਹੇਰਿ[28] ਹਿਤੂ ਨਰ[29] ਕੁਟੰਬ ਭੁਲਾਵਾ[30]॥੩੫॥ ਫਲ ਫੂਲਨ ਦਲਯੁਤ[31] ਤਰੁ ਚਾਰੂ[32]। ਪਥਕ ਹੇਤ ਠਾਢੇ[33] ਸੁਖਕਾਰੂ[34]। ਬਸਹਿੰ ਲੋਕ ਜਹਿੰ ਸੁਜਨ[35] ਸੁਚਾਲੀ[36]।ਦਯਾ ਧਰਮ ਕੇ ਜੋ ਪ੍ਰਿਤਪਾਲੀ॥੩੬॥ਅਬਿਤ[37] ਸੇਵ ਮਹਿੰ ਜਿਨ ਮਨ ਰਾਤਾ।ਗੁਨ ਗ੍ਰਾਹੀ ਸਭਿ ਬਿਦਜਾ ਗਜਾਤਾ।ਉਪਜਹਿੰ ਜਹਿੰ ਤੁਰੰਗ[38] ਬਹੁ ਸੁੰਦਰ। ਬਲੀ ਤਰਲਤਾ[39] ਗੁਨ ਕੇ ਮੰਦਰ ॥ ੩੭ ॥ ਔਰ ਪਸ਼ੁ ਬਹੁ ਸੁਭਗ[40]ਸੁ ਜਾਤੀ।ਤਿਨਕੀਖਾਨ ਕੀਨਿ ਬਿਧਿ[41] ਖਜਾਤੀ[42]। ਜੋ ਐਸ ਦੇਸ਼ ਰੁਚਿਰ[43] ਬਰ[44] ਸਗਰਾ[45]। ਭਰਤਖੰਡ ਮਹਿੰ ਸ਼ੁਭਤਿ[46] ਉਜਗਰਾ[47] ॥ ੩੮ ॥ ਤਿਹ ਮਹਿੰ ਤਲਵੰਡੀ ਭਲ ਨਗਰੀ । ਚਾਰਬਰਨ[48] ਕਰਿ ਪੂਰਤਿ ਸਗਰੀ। ਜਿਹ ਕੇ ਚਹੁੰਦਿਸ ਬਾਗ਼ ਸੁਹਾਵਾ। ਕੁਸਮ[49] ਬਾਟਿਕਾ[50] ਬਹੁ ਛਬਿ ਪਾਵਾ॥੩੯॥ ਨਗਰ ਕੋਟ[51] ਦਿਢਿ ਬਨਜੋ ਉਤੈਗਾ[52]। ਮਤਸਰ ਧਰਤਾ ਜੋ[53] ਗਿਰਿ ਸੰਗਾ[54] । ਅਟਾ[55] ਘਟਾ ਸੰਗ[56] ਕਰਤਿ

---

[1]ਸਾਰੇ ਦੇਸ਼ਾਂ ਦਾ ਰਾਜਾ। [2]ਗ੍ਰਾਮਾਂ (ਰੂਪ)ਪਰਜਾ ਦੇ। [3]ਦੂਰ ਕਰਦਾ ਹੈ। [4]ਦੁਖ। [5]ਰਾਵੀ (ਨਦੀ) ਦਾ। [6]ਇਕ ਪਾਸੇ। [7]ਜਲ। [8]ਉਛਾਲ ਰਿਹਾ ਹੈ। [9]ਸ੍ਰੇਸ਼ਟ। [10]ਪੱਖਾ। [11]ਉਸਤੇ। [12]ਰਾਜ ਪਨੇ। [13]ਨਿਸ਼ਾਨ। [14]ਥਾਪਿਆਹੈ। [15]ਚਨਾਬ। [16]ਦੂਜੇ ਪਾਸੇ। [17]ਲਹਿਰਾਂ ਦੀ ਪੰਗਤੀ। [18]ਖੇਤੀਆਂਦਾ। [19]ਘਰ। [20]ਕਾਲ਼, ਅੰਨ ਦਾਘਾਟ। [21]ਖੇਤੀ ਨੂੰ ਹਾਨੀ ਪਹੁੰਚਾਉਣ ਵਾਲੇ ਸੱਤ ਉਪੱਦ੍ਰਵ:—੧.ਬਰਖਾ ਨਾ ਹੋਣੀ।੨.ਬਹੁਤ ਹੋਣੀ, ੩. ਚੂਹੇ ਪੈਣੇ, ੪. ਮੱਕੜੀ, ੫. ਪੰਛੀਆਂ ਨੇ ਖਾ ਜਾਣਾ, ੬. ਰਾਜਾ ਦੀ ਚੜ੍ਹਾਈ, ੭.ਕੁੰਗੀ।[22]ਡਰ।[23]ਚੋਰਜਾਤੀ।[24]ਹੋਰਥਾਂ।[25]ਦੌੜਗਈ।[26]ਰਾਹੀਆਂ ਦਾਜਾਂਦਿਆਂ।[27]ਜਿਥੇਮਨਮੋਹਤ ਹੋਜਾਂਦਾਹੈ।[28]ਦੇਖਕੇ। [29]ਜਿੱਥੇ ਦੇ ਪਿਆਰ ਵਾਲੇ ਮਨੁੱਖ।[30]ਸੰਬੰਧੀ ਭੁੱਲ ਜਾਂਦੇ ਹਨ। [31]ਪੱਤਿਆਂ ਸਮੇਤ। [32]ਸੁਹਣੇ ਬਿੱਛਾ।[33]ਰਾਹੀਆਂ ਵਾਸਤੇ ਖੜੇ ਹਨ।[34]ਸੁਖ ਦਾਤੇ। [35]ਚੰਗੇ। [36]ਸਦਾ ਚਾਰ ਵਾਲੇ। [37]ਲੋੜਵੰਦ,ਗਰੀਬ। [38]ਘੋੜੇ। [39]ਤ੍ਰਿੰਖੇ। [40]ਚੰਗੇ। [41]ਬਿਧਾਤਾ ਨੇ। [42]ਪ੍ਰਗਟ। [43]ਸੁੰਦਰ। [44]ਚੰਗਾ [45]ਸਾਰਾ।[46]ਸ਼ੋਭਦਾ ਹੈ। [47]ਪ੍ਰਗਟ। [48]ਬ੍ਰਾਹਮਨ, ਖੱਤ੍ਰੀ, ਵੈਸ਼, ਸੂਦ੍ਰ। [49]ਫੁੱਲ। [50]ਬਗੀਚੇ। [51]ਨਗਰ ਦੁਆਲੇਸਫੀਲ। [52]ਉੱਚੀ। [53]ਜੋਮੁਕਾਬਲਾਕਰਦੀਹੈ। [54]ਪਹਾੜਨਾਲ। [55]ਅਟਾਰੀਆਂ। [56]ਬੱਦਲਾਂ ਨਾਲ

ਬਿਲਾਸਾ[੧]।ਮਨਹੁ ਨਿਰੋਧਨਕੀ[੨] ਹਿਯ[੩]ਆਸ॥੪੦॥ ਮੰਦਿਰ ਜਹਿੰ ਸੁੰਦਰ ਛਬਿ ਪਾਈ।ਸਰਬ ਰੁਤਿਨ ਮਹਿੰ ਜੋ ਸੁਖਦਾਈ।ਅਸ਼ਟਾਪਦ[੪]ਸਮ ਬਿਪਨੀ[੫] ਭੂਰੀ[੬]। ਬਨਜ[੭] ਸੋਜ[੮] ਸੋਂ ਆਪਨ[੯] ਪੂਰੀ[੧੦] ॥ ੪੧ ॥ ਸ਼੍ਰੀ ਨਾਨਕ ਆਗਮ ਕੇ[੧੧]ਹੇਤੂ[੧੨]।ਰਚਜੋ ਸੁਰਗ ਵਿਧਿ[੧੩]ਸੁਖ ਸੰਕੇਤੂ[੧੪]। ਸੁਰਭੀ[੧੫]ਖੀਰ[੧੬]ਪਯੂਖ[੧੭] ਸਮਾਨਾ।ਸੁਰਸਮ[੧੮] ਸੁੰਦਰ ਮਨੁਜ ਸੁਜਾਨਾ ॥੪੨॥ਜਿਹ ਕੀ ਰਚਨਾ ਹੇਰਿ ਬਚਿੱਤ੍ਰਾ[੧੯]। ਵਿਸ਼ਕਰਮਾ[੨੦] ਹੋਇਓ ਚਿਤ ਚਿੱਤ੍ਰਾ[੨੧] । ਸ਼੍ਰੁਤਿ[੨੨]ਪਾਠੀ ਹੋਤੀ[੨੩] ਤਤਵੇਤ੍ਰਾ।ਖਟਕਰਮੀ[੨੪]ਕ੍ਰਿਤ[੨੫]ਕੈਵਲ[੨੬]ਹੇਤੂ[੨੭] ॥੪੩॥ ਅਸ ਦਿਜਵਰ[੨੮] ਜਹਿੰ ਬਸੇ ਸੁਖਾਰੇ । ਛੱਤ੍ਰੀ ਧਰਮਯੁੱਧ ਹਿਤ ਧਾਰੇ[੨੯] । ਬਨਕ[੩੦] ਧਨੀ ਕ੍ਰਿਤ ਬਨਜ ਬਿਨੀਤਾ[੩੧]।ਬਾਤ ਕੁਸਲ[੩੨]ਬੇਦਨ ਪਥ ਪ੍ਰੀਤ॥੪੪॥ ਸ਼ੂਦ੍ਰ ਸਭਿਨਿ ਕੀ ਸੇਵ ਕਰੈਈਂ।ਨਿਪੁਨ[੩੩]ਕਾਰ ਨਿਜ ਨਿਜ ਮਹਿੰ ਤੈਈ।ਨਰ ਅਰੋਗਤਾ ਯੁਤਿ[੩੪]ਕੁਸ਼ਲਾਤਾ[੩੫]।ਵੈਦਕ ਪਠਹਿ ਹੇਤੁ ਸਭਿ ਗਯਾਤਾ*।੪੫॥ ਬੇਦੀਬੰਸ ਬਸਹਿੰ ਧਨੁਧਾਰੀ[੩੬]। ਯੁੱਧ ਬੇਦਕਾ[੩੭] ਜਿਨਹਿੰ ਸੁਧਾਰੀ। ਤੁੰਡ[੩੮] ਕਾਲਿਕਾ ਪਾਵਕਕੁੰਡਾ[੩੯]। ਯੱਗ ਥੰਭ[੪੦] ਸੋ ਸ਼ੋਭਤਿ ਝੰਡਾ ॥੪੬॥ ਕਿਰਪਨ[੪੧] ਸਮ ਕਾਤੁਰਤਾ[੪੨] ਖੋਏ । ਕਰਵਾਰਨਕੇ[੪੩]ਕੀਨ ਸਰੋਏ[੪੪] । ਦੁਸਟਾਮਿਖ[੪੫] ਬਹੁ ਦੀਨ ਅਹੁਤੀ । ਜਹਿੰ ਸਰਪੀ[੪੬] ਸ਼੍ਰੋਣਤ[੪੭] ਸੰਯੁਤੀ[੪੮]† ॥੪੭॥ ਅਸ ਬੇਦੀ

[੧]ਗੱਲਾਂ ਕਰਦੀਆਂ ਹਨ।[੨]ਰੋਕਣ ਦੀ । [੩]ਦਿਲ ਵਿਚ। [੪]ਚੌਪੜ। [੫]ਮੰਡੀ। [੬]ਸਾਰੀ। [੭]ਵਪਾਰ।[੮]ਸੋਹੇ। [੯]ਹੱਟੀਆਂ । [੧੦]ਭਰੀਆਂ ਹੋਈਆਂ । [੧੧]ਆਵਨਦੇ । [੧੨]ਵਾਸਤੇ। [੧੩]ਬਿਧਾਤਾ ਨੇ [੧੪]ਸੁਖਾਂ ਦਾ ਘਰ। [੧੫]ਗਊਆਂ । [੧੬]ਦੁੱਧ। [੧੭]ਅੰਮ੍ਰਿਤ। [੧੮]ਦੇਵਤਿਆਂਵਰਗੇ। [੧੯]ਸੁੰਦਰ । [੨੦]ਕਾਰੀਗਰੀ ਦਾ ਦੇਵਤਾ । [੨੧]ਹੈਰਾਨ । [੨੨]ਬਦ । [੨੩]ਯਗ ਵਿਚ ਆਹੁਤੀ ਦੇਣ ਵਾਲੇ । [੨੪]ਛੇ ਕਰਮੀ । [੨੫]ਕਰਨ ਵਾਲੇ । [੨੬]ਮੋਖ । [੨੭]ਵਾਸਤੇ,(ਅ)ਹਿਤਵਾਲੇ।[੨੮]ਬ੍ਰਾਹਮਨ।[੨੯]ਪ੍ਰੇਮ ਕਰਨ ਵਾਲੇ ।[੩੦]ਵੈਸ਼।[੩੧]ਨੀਤੀ ਸੰਯੁਕਤ ਵਿਹਾਰ।[੩੨]ਚਤੁਰ, ਆਦਰਵਾਲੀਆਂ। [੩੩]ਚਤੁਰ। [੩੪]ਸਹਿਤ । [੩੫]ਪ੍ਰਸੰਨਤਾ।[੩੬]ਸ਼ਸਤ੍ਰਧਾਰੀ।[੩੭]ਥੜੀ, ਵੇਦੀ । [੩੮]ਮੁਖ । [੩੯]ਅਗਨਿ ਕੁੰਡ । ਕੁੰਡ, ਚੁਲ੍ਹਾ । [੪੦]ਥੰਮਾਂ । [੪੧]ਸ਼ੂਮ । [੪੨]ਕਮਜ਼ੋਰੀ । [੪੩]ਤਲਵਾਰਾਂ ਦੇ । [੪੪]ਚਮਚੇ । [੪੫]ਦੁਸ਼ਟਾਂ ਦਾ ਮਾਸ । [੪੬]ਘਿਉ । [੪੭]ਲਹੂ । [੪੮]ਸਹਿਤ ।

*ਬਾਰ ਦਾ ਇਲਾਕਾ ਉਸ ਸਮੇਂ ਬਹੁਤ ਆਬਾਦ ਸੀ, ਮਗਰੋਂ ਵੈਰਾਨ ਹੋਇਆ, ਹੁਣ ਫੇਰ ਵਸਦਾ ਹੈ । †ਬੇਦੀਆਂ ਦਾ ਖਾਨਦਾਨ ਧਨੁਧਾਰੀ ਸ਼ੂਰਬੀਰ ਤੇ ਉਨ੍ਹਾਂ ਦੇ ਯੁੱਧ ਨੂੰ ਯੱਗ ਦੇ ਅਲੰਕਾਰ ਨਾਲ ਦਿਖਾਉਂਦੇ ਹਨ । [ਬੇਦਕਾ] ਯੱਗ ਸਮੇਂ ਅੱਗ ਬਾਲਣ ਵਾਲੇ ਕੁੰਡ ਦੇ ਪਾਸ ਸਮਿੱਗ੍ਰੀ ਰੱਖਣ ਵਾਲੀ ਥੜ੍ਹੀ,ਇੱਥੇ ਯੁੱਧ ਦਾ ਅਸਥਾਨ ਹੀ ਥੜ੍ਹੀ ਹੈ । ਕਾਲਕਾ ਦਾ ਮੁਖ ਭਾਵ ਯੁੱਧ ਦਾ ਉਤਸਾਹ ਹੀ ਅਗਨੀ ਕੁੰਡ ਹੈ,ਯੱਗ ਦਾ ਥੰਭਾ ਕੀ ਹੈ ਜੋ ਝੰਡਾ ਹੈ । ਯਗ ਕਰਤਾ ਨੂੰ ਸ਼ੂਮਤਾ ਛੱਡਣੀ ਪੈਂਦੀ ਹੈ, ਇਥੇ ਕਾਇਰਪਣਾ ਛੋਡ ਦਿੱਤਾ ਹੈ । ਯੱਗ ਵਿਚ ਘਿਉ ਤਿਲ ਜਵ ਆਦ ਸਮਿੱਗ੍ਰੀ ਨੂੰ ਚੁੱਕਣ ਲਈ ਚਮਚੇ ਹੁੰਦੇ ਹਨ ਇਥੇ ਕ੍ਰਿਪਾਨਾਂ ਹੀ ਚਮਚੇ ਹਨ।ਦੁਸ਼ਟ ਪੁਰਸ਼ਾਂ ਦਾ ਮਾਸ ਹੀ ਅਹੁਤੀ ਹੈ, ਲਹੂ ਹੀ ਘ੍ਰਿਤ ਹੈ, ਐਸੇ ਬੇਦੀ ਖਾਨਦਾਨ ਤਲਵੰਡੀ ਦੇ ਵਾਸੀ ਹਨ

ਵਾਸੀ ਤਲਵੈਡੀ। ਜਿਨਕੀ ਬਹੁ ਕੀਰਤਿ ਜਗਮੈਡੀ[੧]। ਚਿਰੈਕਾਲ ਤਹਿੰ ਰਹਿਤਿ[੨]ਬਿਤਾਈ।ਭਾ[੩]ਸ਼ਿਵਰਾਮ[੪] ਤਾਸੁ ਕੁਲਮਾਂਹੀ॥੪੮॥ ਬ੍ਰਿੱਤਿ ਸ਼ਾਂਤਕੀ ਜਿਨ ਮਨ ਕੀਨੀ।ਜੀਵ[੫] ਰਜ[੬] ਤਮ ਕੀ[੭] ਤਜਿ ਦੀਨੀ। ਹੁਇ ਅਹਿੰਸ[੮] ਆਯੁਧ[੯] ਕਰ ਛੋਰੇ[੧੦]।ਸ਼੍ਰੀਪਤਿ[੧੧] ਕੇ ਪਦ ਪਦਮ[੧੨] ਨਿਹੋਰੇ[੧੩] ॥੪੯॥ ਤਿਹ ਏਕਾਰਸੀ ਨਾਮ ਸੁ[੧੪] ਤੀਯ[੧੫]।ਪਤਿਬ੍ਰਤਿ ਧਰਮ ਜਾਸੁ[੧੬] ਦਿਢ[੧੭] ਕੀਅ। ਤਿਨਤੇ ਸੁਤ[੧੮]ਜੁਗ[੧੯] ਭਏ ਸੁਚਾਲੂ[੨੦]। ਵਡ ਕਾਲੂ ਛੋਟੇ ਸ਼ੁਭਲਾਲੂ॥੫੦॥ *ਵਡਭਾਗੀ ਜੋ ਹੈ ਸ਼ੁਭ ਕਰਮੀ। ਭਗਤਿ ਪਰਾਯਨ[੨੧] ਨਿਸ਼ਚਲ ਧਰਮੀ। ਜਪਤਪ ਬ੍ਰੱਤ ਨੇਮ ਸਮੁਦਾਏ[੨੨]।ਕਰਤਿ ਬਹੁਤ ਜਿਹ ਜਨਮਬਿਤਾਏ।੫੧। ਅਨਿਕਜਨਮਕੀ ਇੱਛਾ ਜਾਸੂ।-ਵਿਸ਼ਨੁ†ਹੋਇ ਸੁਤ[੨੩]ਗਯਾਨ ਨਿਵਾਸੂ[੨੪]-। ਰਿਦੈਕਰਤਿਸੰਕਲਪਵਿਕਲਪਾ।-ਭਗਤ ਅਧੀਨ ਰਿਝੈ[੨੫] ਗੁਨ ਅਲਪਾ[੨੬] ॥੫੨॥ ਜੋ ਮੁਝ ਲਖੈਂ[੨੭] ਦੀਨ[੨੮] ਗੁਨ ਨਾਂਹੀ। ਭਏ ਸੂਕਰੀ[੨੯] ਸਫਰੀ[੩੦] ਮਾਂਹੀ। ਕਮਠੀ[੩੧] ਆਦਿਕ ਬਿਮਤਿ[੩੨] ਕੁਜਾਤੀ। ਤਿਨਕੇ ਜਨਮ ਲੀਨ ਜਗ ਖਜਾਤੀ[੩੩]॥੫੩॥ ਪ੍ਰੇਮ ਡੋਰ ਸੋਂ ਕਰਹਿੰ ਅਕਰਨੀ[੩੪]।ਕੀਰਤਿ ਬਿਮਲ ਬੇਦ ਇਮ ਬਰਨੀ[੩੫]। ਅਦਿਤੀ[੩੬]‡ਕੱਸਪ[੩੭] ਕੇ ਜਿਮ ਧਾਮਾ[੩੮]। ਉਪਜਤਿ[੩੯]ਭਏ ਉਪੇਂਦਰ[੪੦]ਨਾਮਾ-॥੫੪॥ਅਸਆਸਾ ਧਰਿ ਅਸੁਰਬਿਨਾਸ਼ੀ[੪੧]।

[੧]ਜਗਤ ਵਿਚ ਕਾਇਮ ਹੋ ਚੁਕੀ ਸੀ। [੨]ਰਹਿੰਦਿਆਂ। [੩]ਹੋਇਆ। [੪]ਬਾਬੇ ਕਾਲੂ ਜੀ ਦਾ ਪਿਤਾ। [੫]ਗੁਜ਼ਰਾਨ। [੬]ਰਜੋਗੁਨੀ। [੭]ਤਮੋਗੁਨੀ। [੮]ਹਿੰਸਾ ਰਹਿਤ। [੯]ਸ਼ਸਤਰ। [੧੦]ਹੱਥੋਂ ਛੱਡ ਦਿੱਤੇ। [੧੧]ਮਾਇਆ ਦੇ ਮਾਲਕ, ਵਾਹਿਗੁਰੂ ਦੇ। [੧੨]ਚਰਣ ਕਵਲਾਂ ਦੀ। [੧੩]ਸ਼ਰਣ ਲਈ। [੧੪]ਸ੍ਰੇਸ਼ਟ। [੧੫]ਇਸਤ੍ਰੀ ਦਾ[੧੬]ਜਿਸਨੇ। [੧੭]ਪੱਕਾ। [੧੮]ਪੁੱਤ੍ਰ। [੧੯]ਦੋ। [੨੦]ਸਦਾਚਾਰੀ। [੨੧]ਧਾਰਨ ਵਾਲਾ। [੨੨]ਧਾਰੇ। [੨੩]ਪੁੱਤ੍ਰ। [੨੪]ਗਯਾਨ ਦਾ ਘਰ। [੨੫]ਪ੍ਰਸੰਨ ਹੁੰਦਾ ਹੈ। [੨੬]ਥੋੜੇ ਗੁਣਾਂ ਤੇ ਹੀ। [੨੭]ਜਾਣਨਾ। [੨੮]ਗਰੀਬ। [੨੯]ਸੂਰ ਜਾਤੀ। [੩੦]ਮੱਛੀ। [੩੧]ਕਛੂਲੀ। [੩੨]ਬੁੱਧੀ ਬਿਨਾਂ। [੩੩]ਪ੍ਰਗਟ ਹੈ। [੩੪]ਨਾ ਕਰਨ ਵਾਲੀ ਕਰਨੀ ਬੀ ਕਰਦੇ ਹਨ। [੩੫]ਕਹੀ ਹੈ। [੩੬]ਨਾਮ ਹੈ। [੩੭]ਰਿਖੀ ਦਾ ਨਾਮ ਹੈ। [੩੮]ਘਰ। [੩੯]ਪੈਦਾ ਹੋਏ। [੪੦]ਬਾਵਨ। [੪੧]ਦੈਤ ਦੇ ਨਾਸ਼ ਕਰਨ ਵਾਲੇ ਭਗਵਾਨ ਦੀ।

*ਬਾਬੇ ਕਾਲੂ ਜੀ ਦੀ ਪੂਰਬ ਜਨਮ ਦੀ ਕਥਾ ਤੇ ਸ਼ੁਧ ਭਾਵਨਾਂ ਦਾ ਏਥੋਂ ਪ੍ਰਸੰਗ ਟੁਰਿਆ ਹੈ।

†ਹਿੰਦੂ ਧਰਮ ਦੇ ਨਿਸ਼ਚੇ ਵਿਚ ਇਹ ਹੈ ਕਿ ਵਾਹਿਗੁਰੂ ਜੀ ਦਾ ਸਗੁਣ ਸਰੂਪ ਵਿਸ਼ਨੂ ਭਗਵਾਨ ਹੈ, ਜਿਸ ਨੇ ਆਪਣੇ ੨੩ ਅਵਤਾਰ ਵੱਖੋ ਵੱਖ ਸਮਿਆਂ ਵਿਚ ਧਾਰੇ ਹਨ ਤੇ ਚੌਬੀਸਵਾਂ ਅਵਤਾਰ ਅਜੇ ਧਾਰਨਾਂ ਹੈ। ਬਾਬੇ ਕਾਲੂ ਜੀ ਦੇ ਤਪ ਸਮੇਂ ਦੇ ਦਿਲੀ-ਭਾਵ ਨੂੰ ਕਵੀ ਜੀ ਨੇ ਉਨ੍ਹਾਂ ਦੇ ਆਪਣੇ ਨਿਸ਼ਚੇ ਅਨੁਸਾਰ ਇੱਥੇ ਦੱਸਿਆ ਹੈ।

‡ਕੱਸ਼ਪ ਇਕ ਰਿਖੀ ਹੋਏ ਹਨ ਜਿਨ੍ਹਾਂ ਦੀ ਸੁਪਤਨੀ ਦਾ ਨਾਮ ਅਦਿੱਤੀ ਸੀ, ਇਨ੍ਹਾਂ ਦੇ ਘਰ ਹੀ ਬਾਵਨ ਅਵਤਾਰ ਪ੍ਰਗਟ ਹੋਏ ਸਨ।

ਭਯੋ ਨਿਰੰਤਰ ਰੂਪ ਉਪਾਸੀ।ਕਾਲੂ ਨਾਮ ਜਨਮ ਜਬ ਧਾਰਾ।ਪੂਰਨਆਸਾ ਕੀਨਿ ਮੁਰਾਰਾ[੧]॥੫੫॥ਸੁਤ ਕਾਲੂ ਪਿਖ ਪਿਤ ਸ਼ਿਵਰਾਮੂ।ਪਾਨਗ੍ਰਹਨ[੨]ਕਿਯ ਕੀਰਤਿ ਧਾਮੂ।ਤਿਯ[੩]ਪਤਿਬਰਤਾ ਗੁਣਨਿਧਿ ਸੋਊ।ਤਿਹ ਸੁਸ਼ੀਲਤਾ ਕਹਿ-ਸਕ[੪] ਕੋਊ[੫]?॥੫੬॥ ਸਾਧ੍ਵੀ[੬] ਪਾਇ ਕਾਲ[੭] ਬਹੁ ਕਾਲੂ। ਕਿਯੇ ਬਰਤ ਤਪ ਕਠਨ ਬਿਸਾਲੂ[੮]।ਚਿਰੰਕਾਲ[੯] ਇਵ[੧੦] ਦੰਪਤਿ[੧੧] ਬੀਤਾ। ਹਰਿ ਪਦਪੰਕਜ ਜਿਨ ਮਨ ਪ੍ਰੀਤਾ ॥੫੭॥ ਤਲਵੰਡੀ ਮਹਿੰ ਰਾਇਬੁਲਾਰੂ। ਸੋਦਰ[੧੨] ਸਮ[੧੩] ਕਾਲੂ ਸੰਗ ਪਸਾਰੂ। ਜਿਤੇ ਗ੍ਰਾਮ ਕੋ ਸੋ ਅਧਿਕਾਰੀ[੧੪]।ਸਭਿਕੀ ਦਈ ਕਾਰ ਪਟਵਾਰੀ ॥੫੮॥ ਅਸਬਿਧਿ[੧੫] ਬਿਲਸਤਿ ਅਨਿਕ ਬਿਲਾਸਾ।ਦੰਪਤਿ ਉਰ ਧਰਿਹੀ ਸੁਤ[੧੬] ਆਸਾ।ਸਾਧ੍ਵੀ[੧੭]ਗਰਭ ਧਰਨ ਪੁਨ ਕੀਨਾ।ਜਨਮੀ ਭਨਿਯਾ ਸੁਮਤਿ[੧੮] ਪ੍ਰਬੀਨਾ[੧੯]॥੫੯॥ਹਿਮ ਗਿਰ ਮੈਨਾ ਕੇ* ਘਰ ਮਾਂਹੀ। ਪਾਰਬਤੀ ਜਨਮੀ ਜਿਵਆਹੀ[੨੦]।ਭਈ ਸੁਸ਼ੀਲਾ ਸਭਿ ਗੁਣ ਖਾਨੀ। ਮਨਹੁੰ ਭਗਤਿ ਧਰਿ ਦੇਹਿ ਸੁਹਾਨੀ॥੬੦॥ ਕਾਲ[੨੧] ਬਿਤੀਤ ਭਯੋ[੨੨] ਪਸ਼ਚਾਤਾ[੨੩]। ਕਾਲੂ ਰਤਿ[੨੪] ਲਖਕਰਿ[੨੫] ਜਗਦਾਤਾ[੨੬]।–ਹੋਵੈਂ ਪੁੱਤ੍ਰ ਤਾਸ[੨੭] ਮੈਂ ਜਾਈ†–।ਅਸ ਵਿਚਾਰ ਆਏ ਜਗਰਾਈ[੨੮]।੬੧।ਦੁਤਿਯ[੨੯]ਗਰਭ ਕੋ ਧਾਰਨ ਕੀਨਾ।ਪਤਿ-ਬ੍ਰਤ ਧਰਮ ਜਾਸੁ ਮਨ ਲੀਨਾ।ਜਿਉਂ ਦੂਤੀਆ[੩੦]ਕੋ ਬ੍ਰਿੱਧਤਿ[੩੧]ਚੰਦ੍ਰੂ[੩੨]।ਤਿਹ

[੧]ਵਾਹਿਗੁਰੂ ਨੇ। [੨]ਵਿਵਾਹ। [੩]ਇਸਤ੍ਰੀ। [੪]ਕਹਿ ਸਕੇ। [੫]ਕੌਣ। [੬]ਸ੍ਰੇਸ਼ਟ ਇਸਤ੍ਰੀ। [੭]ਸਮਾਂ। [੮]ਬੜੇ। [੯]ਬਹੁਤ ਚਿਰ। [੧੦]ਇਸਤ੍ਰਾਂ। [੧੧]ਇਸਤ੍ਰੀ ਭਰਤਾ ਦਾ। [੧੨]ਭਿਰਾ। [੧੩]ਵਾਂਗ। [੧੪]ਹਾਕਮ। [੧੫]ਇਸਤ੍ਰਾਂ। [੧੬]ਪੁੱਤ੍ਰ ਦੀ। [੧੭]ਸ੍ਰੇਸ਼੍ਠ ਇਸਤ੍ਰੀ ਨੇ। [੧੮]ਸ੍ਰੇਸ਼੍ਠ ਬੁੱਧੀ ਵਾਲੀ ਲੜਕੀ ਜਨਮੀ। [੧੯]ਲਾਇਕ। [੨੦]ਜਿਸ ਤਰ੍ਹਾਂ ਸੀ। [੨੧]ਸਮਾਂ। [੨੨]ਗੁਜ਼ਰ ਗਏ ਦੇ। [੨੩]ਪਿੱਛੋਂ। [੨੪]ਪ੍ਰੀਤੀ। [੨੫]ਜਾਨਕੇ। [੨੬]ਜਗਤ ਦੇ ਦਾਤੇ ਨੇ। [੨੭]ਤਿਸਦਾ। [੨੮]ਜਗਤ ਦੇ ਰਾਜੇ। [੨੯]ਦੂਜੇ। [੩੦]ਦੂਜੀ ਤਿੱਥ ਦਾ। [੩੧]ਵਧਦਾ ਹੈ। [੩੨]ਚੰਦ੍ਰਮਾਂ।

*ਪੁਰਾਨ ਵਿਚ ਲਿਖਿਆ ਹੈ ਕਿ ਹਿਮਾਲੇ ਪਹਾੜ ਦੀ ਇਸਤ੍ਰੀ ਦਾ ਨਾਮ ਮੈਨਾ ਸੀ, ਉਸਤੇ ਜੋ ਲੜਕੀ ਜਨਮੀ ਉਸਦਾ ਨਾਮ ਪਾਰਬਤੀ ਰੱਖਿਆ, ਅਰਥਾਤ ਪਰਬਤ ਤੋਂ ਪੈਦਾ ਹੋਣ ਵਾਲੀ। ਪਾਰਬਤੀ ਇਕ ਪੂਜੀ ਜਾ ਰਹੀ ਵਜਕਤੀ ਹੈ, ਇਸ ਕਰਕੇ ਦ੍ਰਿਸ਼ਟਾਂਤ ਵਿਚ ਆਦਰ ਲਈ ਕਵਿ ਨੇ ਵਰਤੀ ਹੈ।

†ਕਵਿ ਜੀ ਦਾ ਆਸ਼ਾ ਵਾਹਿਗੁਰੂ ਨੂੰ ਗਰਭ ਜੋਨਿ ਵਿਚ ਆਉਂਦਾ ਦੱਸਣ ਤੋਂ ਨਹੀਂ ਸਮਝਣਾ ਚਾਹੀਏ, ਭਾਵ ਉਹੋ–ਗੋਬਿੰਦ ਰੂਪਤਾ–ਦਾ ਲੈਣਾ ਚਾਹੀਏ। ਕਵੀ ਜੀ ਇਸੇ ਅਧਜਾਯ ਦੇ ਅੰਤ ਵਿਚ ਜਦ 'ਅਵਤਾਰ' ਦਾ ਜ਼ਿਕਰ ਕਰਦੇ ਹਨ ਤਦ 'ਜਗਤ ਗੁਰੂ' ਦਾ ਜਨਮ ਲੈਣਾ–ਦੱਸਦੇ ਹਨ (ਦੇਖੋ ਅੰਕ ੮੦)। ਤੇ ਪਿੱਛੇ ਵੀ ਦੱਸ ਆਏ ਹਨ–'ਏਕੰਕਾਰ ਧਾਰਿ ਨਿਜ ਰੂਪਾ। ਪ੍ਰਗਟੇ ਸਤਿਗੁਰ ਰੂਪ ਅਨੂਪਾ ॥ ੨੬ ॥' ਵਾਹਿਗੁਰੂ ਗਰਭ ਜੋਨਿ ਵਿਚ ਨਹੀਂ ਆਯਾ। ਪਰ– 'ਆਪਿ ਨਰਾਇਣੁ ਕਲਾਧਾਰਿ ਜਗ ਮਹਿ ਪਰਵਰਿਯਉ'।

ਸਮ ਗਰਭ ਰੂਪ ਸੁਖਕੰਦੂ ॥ ੬੨ ॥ ਜੱਦਪਿ[੧] ਭੂਖਨ[੨] ਸਕਲ ਉਤਾਰੇ। ਤਦਪਿ[੩] ਸੁੰਦ੍ਤਾ*ਅਧਿਕ[੪] ਉਜਾਰੇ[੫]।ਕਾਲੂ ਤਿਯ ਬੈਸੇ ਜਿਸ ਅੰਦਰ।ਅਤਿ ਸ਼ੋਭਾ ਸੋਂ ਲਗੈ ਸੁ ਸੁੰਦਰ॥੬੩॥ਸੁਨਿ ਸੰਦੇਹ[੬]ਕਰੈਜਿਨ[੭]ਕੋਊ।ਕੋਟਿਬ੍ਹਮੰਡ ਸ਼ੋਭਦਾ ਜੋਊ।ਤਿਹ ਨਿਵਾਸ ਕੀਨੋ ਜਿਹਥਾਈਂ।ਕਿਉਂ ਨ ਹੋਇ ਤਿਹ ਸ਼ੋਭ ਸਵਾਈ॥੬੪॥ਜਾਂ ਦਿਨ ਤੇ ਆਏ ਜਗ ਸ੍ਵਾਮੀ । ਭਏ ਸਰਲ ਪੁਰਿ ਮਹਿੰ ਜੇ ਬਾਮੀ[੮]।ਸੁਚਿ,ਸੰਤੋਖਿ,ਧਰਮ,ਸਤਿ,ਕਰੁਨਾ। ਅਸ ਸ਼ੁਭ ਕਰਮਨ ਮਹਿੰ ਆਚਰਨਾ[੯]॥੬੫॥ਸੀਤ[੧੦]ਸੁਗੰਧਤਿ[੧੧]ਮੰਦ[੧੨]ਸਮੀਰਾ[੧੩]।ਚਲੈ ਜੁ ਹਰਿ ਹੀ ਸਭਿ ਬਿਧਿ ਪੀਰਾ। ਬਾਦਰ[੧੪]ਆਵਹਿੰ ਭਰਿਭਰਿ ਬਾਰੀ[੧੫] । ਬਰਖਹਿੰ ਨਰ ਇੱਛਾ ਅਨੁਸਾਰੀ ॥੬੬॥ਫੂਲਹਿੰ ਫਲਹਿੰ ਬ੍ਰਿੱਖ[੧੬] ਸਮੁਦਾਈ। ਜਨੁ[੧੭] ਅਨੰਦਤਾ[੧੮] ਬਾਹਰਆਈ।ਅੰਤਰ ਤਿਨਕੈ ਭਈ ਅਮੋਊ[੧੯]। ਮਨਹੁ ਨਰਨ ਦਿਖਰਾਵਹਿ ਤੇਊ।੬੭।ਛਿਤ ਸੋਹਤਿ ਧਰਿ ਨਵ ਸਬਜ਼ਾਈ[੨੦]।ਜਿਹਉਰਸਭਿਤੇਅਧਿਕ[੨੧] ਬਧਾਈ । ਜਢ[੨੨] ਜੰਗਮ[੨੩] ਤਲਵੰਡਿ ਅਨੰਦੂ । ਭਾ[੨੪] ਪ੍ਰਵੇਸ਼ ਜਬ ਕੋ ਸੁਖਕੰਦੂ[੨੫]॥੬੮॥ ਅਸ ਜਬ ਬੀਤ ਗਏ ਦਸ ਮਾਸਾ[੨੬] । ਸਰਦ ਸੁੰਦਰੀ ਇੰਦੁ[੨੭] ਪ੍ਰਕਾਸ਼ਾ । ਬਿਮਲ ਅਕਾਸ਼ ਸੋਹਿ ਗਣ ਤਾਰਾ[੨੮] । ਜਿਮ ਜੱਗਜਾਸੀ[੨੯] ਉਰ ਆਚਾਰਾ[੩੦]॥੬੯॥ ਨਿਰਸ[੩੧] ਮੇਘ[੩੨] ਹੁਇ, ਗੇ ਨਿਜ ਦੇਸ਼ੂ । ਜਿਮ[੩੩] ਸਤਿਸੰਗਤਿ ਮਿਟਹਿੰ ਕਲੇਸ਼ੂ। ਉਰਜ[੩੪] ਮਾਸ ਕੀ[੩੫]ਪੂਰਨਮਾਸ਼ੀ†।ਹਰਿਕੀਰਤਿ ਸੋ[੩੬]ਜੋਨ੍ਹ[੩੭]ਪ੍ਰਕਾਸ਼ੀ॥੭੦॥ਸੰਬਤ ਨੌ ਖਟ[੩੮]ਸਹਸ[੩੯]ਛਬੀਸਾ[੪੦]। ਭੋ ਅਵਤਾਰ ਪ੍ਰਗਟ ਜਗਦੀਸ਼ਾ। ਭਯੋ‡ ਅਚਾਨਕ[੪੧] ਸਭਿਨਿ ਉਛਾਹਾ[੪੨]।ਬਿਨ ਕਾਰਨ ਮਨ ਲਖਿ ਨ ਸਕਾਹਾ[੪੩]॥੭੧॥ ਧਰਾ[੪੪] ਅਕਾਸ਼ ਬਿਖੈ ਜੇ ਬਾਸੀ[੪੫]।ਮੰਗਲ

[੧]ਭਾਵੇਂ । [੨]ਗਹਿਣੇ । [੩]ਤਾਂਹਵੀ । [੪]ਬਹੁਤ । [੫]ਪ੍ਰਕਾਸ਼ੇ। [੬-੭]ਮਤਾਂ ਕੋਈ ਸੰਸਾ ਕਰੇ। [੮]ਜਿਹੜੇ(ਨਰ) ਵਿੰਗੇ (ਸਨ ਉਹ ਸਰਲ) ਸਿੱਧੇ ਹੋ ਗਏ । [੯]ਵਰਤਨ ਲਗ ਪਏ।[੧੦]ਠੰਢੀ। [੧੧]ਸੁਗੰਧੀ ਵਾਲੀ। [੧੨]ਧੀਮੀ । [੧੩]ਹਵਾ । [੧੪]ਬੱਦਲ। [੧੫]ਪਾਨੀ । [੧੬]ਦਰਖਤ। [੧੭]ਮਾਨੋਂ। [੧੮]ਖੁਸ਼ੀ। [੧੯]ਨਾ ਸਮਾਵਣ ਵਾਲੀਹੋਗਈ। [੨੦]ਧਾਰਕੇ ਨਵੀਂ ਹਰਿਆਵਲ। [੨੧]ਬਹੁਤੀ। [੨੨]ਨਾ ਤੁਰਨ ਵਾਲੇ । [੨੩]ਤੁਰਨ ਵਾਲੇ । [੨੪]ਹੋਇਆ । [੨੫] ਸੁਖਦਾਤੇ ਦਾ। [੨੬]ਦਸ ਮਹੀਨੇ। [੨੭]ਸਰਦ (ਰੁਤ ਦੀ) ਰਾਤ ਦਾ ਚੰਦ੍ਰਮਾਂ। [੨੮]ਤਾਰਿਆਂ ਦੇ ਝੁੰਡ ਸ਼ੋਭਦੇ ਹਨ । [੨੯]ਸਾਧਕ । [੩੦]ਨੇਕ ਚਲਨੀ ਦੇ ਗੁਣ । [੩੧]ਪਾਣੀ ਰਹਤ ਹੋਕੇ। [੩੨]ਬੱਦਲ। [੩੩]ਜਿਸਤਰ੍ਹਾਂ । [੩੪]ਕੱਤਕ ਦੇ। [੩੫]ਮਹੀਨੇ ਦੀ। [੩੬]ਵਾਂਙੂ । [੩੭]ਚਾਂਦਨੀ । [੩੮]ਨੌ ਤੇ ਛੇ ਪੰਦਰਾਂ । [੩੯]ਸੌ । [੪੦]ਛਬੀ, ਅਰਥਾਤ ੧੫੨੬ ਸੰਮਤ । [੪੧]ਅਚਣ ਚੇਤ। [੪੨]ਖੁਸ਼ੀ । [੪੩]ਜਾਣ ਨਾਂ ਸਕੇ । [੪੪]ਜ਼ਮੀਨ ਤੇ । [੪੫]ਵੱਸਣ ਵਾਲੇ ।

*ਮੁਰਾਦ ਸਤੋਗੁਣੀ, ਪ੍ਰਭਾਵ ਸ਼ਾਲੀ ਤੇ ਰੂਹਾਨੀ ਸੁੰਦਰਤਾ ਤੋਂ ਹੈ। †ਜਃ ਸਾਃ ਭਾਈ ਮਨੀ ਸਿੰਘ ਤੇ ਪੁਰਾਤਨ ਜਨਮਸਾਖੀ ਵਿਚ 'ਵੈਸਾਖ ਦੀ ਤ੍ਰਿਤੀਆ' ਲਿਖਿਆ ਹੈ । ‡ਪਾਠਾਂਤ੍ਰ—ਕਰਸੋ—ਥੀ ਹੈ।

ਕਰਹਿੰ ਸਿਮਰ ਅਬਿਨਾਸ਼ੀ।ਲੈ ਨਿਜ ਹਾਥਨਿ ਸੰਖ ਬਜਾਏ।ਜੈ ਜੈ ਜੈ ਮੁਖ ਬਚਨ ਸੁਨਾਏ ॥੭੨॥ ਅਮਰਨ[1] ਮਿਲ ਕਰਿ ਮੱਲਨ[2] ਘਸਾਈ। ਕੁੰਕਮ[3] ਪੁਨ ਘਨਸਾਰ[4] ਮਿਲਾਈ। ਕਾਲੂ ਕੇ ਮੰਦਰ ਪਰ ਚਰਚਹਿੰ[5]। ਮੰਦਾਰਨ ਕੁਸਮਾਂਜਲਿ[6] ਅਰਚਹਿੰ ॥ ੭੩ ॥ ਧਾਇਨ ਸੇਬਨੈਮਾਨ[7] ਕੁਲੀਨਾ[8]। ਭਈ ਪ੍ਰਸੂਤਾ[9] ਅਤਿ ਸੁਖ ਲੀਨਾ॥ਅਸ਼ਟਦੀਪ[10]*ਦੀਪਤਿ[11] ਗ੍ਰਿਹ ਜਾਨੋ। ਛਬਿ[12] ਘਟਿ ਗਈ ਬਾਲ ਰਵਿ ਮਾਨੋ[13] ॥ ੭੪ ॥ ਦਿਪਤ[14] ਤੇਜ[15] ਜਿੰਹ ਕਾਂਤਿ ਅਨੂਪਾ। ਬਿਸਮੈ[16] ਧਾਇ[17] ਹੇਰਿ[18] ਸਿਸ ਰੂਪਾ[19]। –ਜਨਮਤਿ ਮ੍ਰਿਦੁਲ[20] ਬਾਲ ਮੁਸਕਾਈ[21]। ਸਗਨ ਕੁਸਗਨ ਨ ਜਾਨਜੋ ਜਾਈ॥੭੫॥ ਅਨਤ[22] ਬਾਲ ਜਨਮਤਿ ਸਭਿ ਰੋਤੇ[23]। ਬਿਗਸਤਿ ਇਹ[24] ਜਿਵ ਆਨੰਦ ਹੋਤੇ–। ਅਲਪ ਬੁੱਧਿ[25] ਕਿਉਂ ਧਾਇ[26] ਲਖਾਹੀ[27]। ਜਨਮ ਮਰਨ ਇਸ ਪੀਰਾ ਨਾਹੀ ॥ ੭੬ ॥ ਦਾਸੀ ਦੌਰਿ ਦਈ ਸੁਧਿ[28] ਕਾਲੂ। 'ਲੇਹੁ ਵਧਾਈ ਅਨੰਦ ਬਿਸਾਲੂ। ਕਾਂਤਿਮਾਨ ਭਾ ਤਾਤ[29] ਤੁਮਾਰੇਮੰਗਲ ਕਰਹੁ ਬਿਧਿ ਪਰਕਾਰੇ[30]॥੭੭॥ਸੁਤ ਉਪਜਨ ਕੇ ਸੁਨਿ ਕਰਿ ਬੈਨ॥ਮਨਹੁ ਜਗਤ ਸੁਖ ਪ੍ਰਾਪਤਿ ਐਨਾ[31]।ਜਨਮ ਰੈਕ ਜਿਉਂ[32] ਸਦਨ[33] ਸੰਤਾਨਾ[34]।ਆਨ ਲਗਾਜੋ, ਤਿਉਂ ਉਰ ਹਰਖਾਨਾ ॥ ੭੮ ॥ ਜਸਪਦ[35] ਜਾਇ ਕੀਨ ਇਸ਼ਨਾਨਾ। ਬਸਤ੍ਰਨ ਯੁਤਿ[36] ਜਿਉਂ ਬੇਦ ਬਖਾਨ॥ਉਰ ਪਰਮੇਸ਼ੁਰ ਕੋ ਕਰਿ ਧਯਾਨਾ। ਬੰਦਨ ਕਰਹਿ ਬੰਦ[37] ਜੁਗ[38] ਪਾਨਾ[39] ॥ ੭੯ ॥ ਇਹ ਬਿਧਿ ਜਨਮ ਭਯੋ ਜਗ ਗੁਰ ਕੋ। ਸੁਖ ਦੇਵਨ ਭਗਤਨਿ ਪੁਨ ਧਰ ਕੋ[40]।ਆਗੈ ਜਿਉਂ ਜਿਉਂ ਭਯੋ ਉਛਾਹੂ[41]। ਸੁਨਹੁ ਕਥਾ ਭਵ[42] ਵਡ[43] ਰੁਜ ਦਾਹੂ[44] ॥ ੮੦ ॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸ਼੍ਰੀ ਗੁਰੁ ਜਨਮ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅਧਜਾਯ ॥ ੩ ॥

[1]ਦੇਵਤਿਆਂ ਨੇ। [2]ਚੰਦਨ। [3]ਕੇਸਰ। [4]ਕਪੂਰ। [5]ਛਿੜਕਨ ਲਗੇ। [6]ਕਲਪ ਬ੍ਰਿੱਛ ਦੇ ਫੁੱਲਾਂ ਦੇ ਬੁਕ। [7]ਦਾਈਆਂ ਕਰਕੇ ਸੇਵਾ ਕਰਨੇ ਯੋਗ। [8]ਚੰਗੀ ਕੁਲ ਦੀ (ਮਾਤਾ ਜੀ)। [9]ਵਿਆਈ। [10]ਅੱਠ ਦੀਵੇ।(ਅ)ਸ਼ਮਾਂਦਾਨ। [11]ਜਗ ਰਹੇ ਹਨ। [12,13](ਉਨ੍ਹਾਂ ਦੀਵਿਆਂ ਦੀ) ਛਬ ਘਟ ਗਈ ਮਾਨੋਂ ਸਵੇਰ ਦਾ ਸੂਰਜ (ਚੜ੍ਹ ਪਿਆ ਹੈ)। [14]ਪ੍ਰਕਾਸ਼ ਰਿਹਾ ਹੈ। [15]ਪ੍ਰਕਾਸ਼। [16]ਅਚਰਜ ਹੋਈ। [17]ਦਾਈ। [18]ਵੇਖਕੇ। [19]ਬਾਲਕ ਦਾ ਰੂਪ। [20]ਕੋਮਲ। [21]ਹੱਸਦਾਹੈ। [22]ਹੋਰ। [23]ਰੋਂਦੇ ਹਨ। [24]ਹੱਸਦੇਹਨ ਏਹ। [25]ਥੋੜੀ ਬੁਧੀਵਾਲੀ। [26]ਦਾਈ। [27]ਕਿਵੇਂ ਸਮਝੇ ਕਿ। [28]ਖਬਰ। [29]ਪੁੱਤ੍ਰ [30]ਅਨੇਕ ਤਰ੍ਹਾਂ ਦੇ। [31]ਘਰ। [32]ਜਿਵੇਂ ਜਨਮ ਦੇ ਕੰਗਾਲ ਦੇ [33]ਘਰ। [34]ਕਲਪਬ੍ਰਿੱਛ। [35]ਛੱਤੀ। [36]ਕਪੜਿਆਂ ਸਮੇਤ। [37]ਜੋੜ ਕੇ। [38]ਦੋਵੇਂ। [39]ਹੱਥ। [40]ਧਰਤੀ ਨੂੰ ਤੇ ਭਗਤਾਂ ਨੂੰ। [41]ਖੁਸ਼ੀ। [42]ਸੰਸਾਰ ਦੇ। [43]ਵਡੇ। [44]ਰੋਗਾਂ ਨੂੰ ਸਾੜਨ ਵਾਲੀ।

*ਅਸ਼ਟਦੀਪ ਨਾਮ ਅੱਠ ਮੁਖੀਏ ਸ਼ਮਾਦਾਨ ਦਾ ਭੀ ਹੈ।

ਅਧਜਾਯ ਚੌਥਾ

[ਗੁਰੂ ਜੀ ਦਾ ਅਵਤਾਰ ਉਤਸਾਹ ਤੇ ਨਾਮ ਧਰਨਾ]

ਕਵਿੱਤ–ਅੰਧ ਜੁ ਬਧਰ ਪਿੰਗ ਨਗਨ ਮ੍ਰਿਤਕ ਛੰਦ ਰੁਕਤ ਅਪਾਰਥ ਕੀ, ਸਮਝ ਨ ਆਵਈ। ਵੈਰ ਦੇਸ਼ ਕਾਲ ਗਨ ਅਗਨ ਨਵੋਂ ਹੀ ਰਸ ਬਿਬਧਾ-ਲੰਕਾਰ ਹੂੰ ਕੋ ਭੇਦ ਨਹਿੰਪਾਵਈ।ਕੋਊ ਗੁਨ ਹੈ ਨ ਮੈਂ ਭਨਤਿ ਮੱਧ ਜਾਨੋ ਮਨ ਗੁਨੀਅਨ ਹਾਸ ਜੋਗ ਅਟਪਟੀ ਜਾਵਈ।ਏਕ ਗੁਨ ਧਾਮੈ ਸੁ ਬਿਦਤ ਸ਼੍ਰੁਤਿ ਸੰਤ ਸੁਨੋ ਸਤਿਗੁਰੂ ਕੀਰਤਿ ਸੁ ਨਿਰਮਲ ਭਾਵਈ ॥ ੧ ॥

ਅੰਧ=ਕਵਿਤਾ ਦਾ ਇਕ ਦੂਖਣ, ਜਿਸ ਵਿਚ ਪਿਛਲੇ ਮੰਨੇ ਪ੍ਰਮੰਨੇ ਕਵੀਆਂ ਦੇ ਬੰਨ੍ਹੇ ਹੋਏ ਤ੍ਰੀਕੇ ਦੇ ਉਲਟ ਕੁਛ ਕਿਹਾ ਜਾਏ।

ਬਧਰ=ਬਧਿਰ–ਡੋਰਾ, ਕਵਿਤਾ ਦਾ ਇਕ ਦੂਖਣ, ਰਚਨਾਂ ਵਿਚ ਪਏ ਕਿਸੇ ਪਦ ਦਾ ਦੂਸਰਾ ਅਰਥ ਪਹਿਲੇ ਦਾ ਵਿਰੋਧੀ ਹੋਵੇ।

ਪਿੰਗ=ਪਿੰਗਲੀ–ਕਵਿਤਾ ਦਾ ਇਕ ਦੂਖਣ, ਜਿਸ ਵਿਚ ਛੰਦ ਘੱਟ ਵੱਧ ਲਗਦਾ ਹੋਵੇ।

ਨਗਨ=ਨੰਗੀ, ਕਵਿਤਾ ਦਾ ਇਕ ਦੋਖ ਜਿਸ ਵਿਚ ਅਲੰਕਾਰ ਕੋਈ ਨਾ ਹੋਵੇ।

ਮ੍ਰਿਤਕ=ਮੋਈ ਹੋਈ–ਇਕ ਕਵਿਤਾ ਦਾ ਦੂਖਣ, ਜਿਸ ਕਵਿਤਾ ਵਿਚ ਅਰਥ ਕੋਈ ਨਾ ਬਣੇ।

ਛੰਦ=ਨਜ਼ਮ, ਕਵਿਤਾ।

ਰੁਕਤ=ਰੁਕਤ ਤੋਂ ਮੁਰਾਦ ਪੁਨਰੁਕਤਿ ਹੈ। ਕਿਸੇ ਇਕ ਗੱਲ ਨੂੰ ਬਾਰਬਾਰ ਕਹਿਣਾ। ਅਰਥ ਭਾਵ ਉਹੋ ਹੋਵੇ, ਤੇ ਬੋਲੋੜਾ ਕਹਿਣਾ।

ਅਪਾਰਥ=ਜਿਸ ਕਵਿਤਾ ਵਿਖੇ ਐਸੇ ਬਚਨ ਕਹੇ ਹੋਣ ਜਿਸ ਦੇ ਅਰਥ ਕੀਤਿਆਂ ਗੱਲ ਅਟਪਟੀ ਬਣੇ।

ਵੈਰ=ਵਿਰੋਧ। ਦੇਸ਼=ਸਥਾਨ। ਕਾਲ=ਸਮਾਂ।
ਕਵਿਤਾ ਦੇ ਦੋ ਦੂਸ਼ਣ, 'ਦੇਸ਼ ਵਿਰੋਧ' ਤੇ 'ਕਾਲ ਵਿਰੋਧ'।
ਦੇਸ਼ ਵਿਰੋਧ–ਜਿਹੜੀ ਸ਼ੈ ਜਿਸ ਦੇਸ਼ ਵਿਚ ਨਾ ਹੋਵੇ ਉਸ ਦੇਸ਼ ਵਿਚ ਵਰਣਨ ਕਰਨੀ।
ਕਾਲ ਵਿਰੋਧ–ਜਿਹੜੀ ਸ਼ੈ ਜਿਸ ਸਮੇਂ ਨਾ ਹੋਵੇ ਉਸ ਸਮੇਂ ਵਿਚ ਵਰਣਨ ਕਰਨੀ।

ਗਨਅਗਨ=ਪਿੰਗਲ ਵਿਚ ਜੋ ਵਜ਼ਨ ਲਈ ਗਣ ਰਖੇ ਹਨ ਓਹ ਕੁਛ ਸ਼ੁਭ ਗਣ ਤੇ ਕੁਛ ਅਸ਼ੁਭ ਗਣ ਮੰਨੇਜਾਂਦੇ ਹਨ। ਅਸ਼ੁਭ ਗਣ ਨੂੰ

ਕਵੀ 'ਅਗਣ' ਕਹਿੰਦੇ ਹਨ ।
(ੳ) ਚੰਗੇ ਗਣ ਇਹ ਹਨ:–ਮਗਣ, ਨਗਣ, ਭਗਣ, ਯਗਣ।
(ਅ) ਅਸ਼ੁਭ ਗਣ=ਸਗਣ, ਤਗਣ, ਰਗਣ, ਜਗਣ* ।
ਇਨ੍ਹਾਂ ਨੂੰ ਸਮਝਣ ਤੇ ਵਰਤਣ ਦੀ ਜਾਚ ਨਾ ਹੋਣੀ ਗਣ ਅਗਣ ਦੀ ਬੇਸਮਝੀ ਹੈ।

ਨਵੇਂ ਹੀ ਰਸ=ਕਾਵਯ ਵਿਚ ਨੌ ਰਸ ਗਿਣੀਂਦੇ ਹਨ, ਸਾਰੀ ਹਿੰਦੀ ਕਵਿਤਾ ਇਨ੍ਹਾਂ ਰਸਾਂ ਵਿਚ ਹੀ ਘੁੰਮਦੀ ਹੈ। ਰਸ ਏਹ ਹਨ:– ਸ਼੍ਰਿੰਗਾਰ, ਬੀਰ, ਹਾਸਜ, ਰੌਦ੍ਰ, ਭਜਾਨਕ, ਕਰੁਣਾ, ਬੀਭਤਸ, ਅਧਭੁਤ, ਸ਼ਾਂਤਿ।
ਇਨ੍ਹਾਂ ਰਸਾਂ ਨੂੰ ਸਮਝੇ ਬਿਨਾਂ ਇਨ੍ਹਾਂ ਦੇ ਮੇਲ ਅਨਮੇਲ ਕਰਨੇ ਯਾ ਇਨ੍ਹਾਂ ਦੇ ਸਥਾਈ ਸੰਚਾਰੀ ਭਾਵਾਂ ਆਦਿ ਵਿਚ ਸੰਕੇਤ ਤੋਂ ਉਲਟ ਕਰਨਾ ਇਹ ਨੌ ਰਸਾਂ ਦੀ ਬੇਸਮਝੀ ਹੈ । ਜੇ ਨਵਾਂ ਰਸਾਂ ਵਿਚੋਂ ਕੋਈ ਰਸ ਨਾ ਵਰਣਨ ਹੋਵੇ ਤਾਂ ਹੀਨ ਰਸ ਕਵਿਤਾ ਹੈ, ਅਥਵਾ ਰਸ ਵਰਣਨ ਕਰਦਿਆਂ ਰਸ ਬਿਰੱਸਾ ਹੋ ਜਾਵੇ ।

ਬਿਬਧਾਲੰਕਾਰ=ਨਾਨਾ ਪ੍ਰਕਾਰ ਦੇ ਅਲੰਕਾਰ (ਜੋ ਕਵਿ ਜਨ ਕਵਿਤਾ ਨੂੰ ਸੁਹਣਾ ਕਰਨੇ ਲਈ ਵਰਤਦੇ ਹਨ, ਇਸ ਵਿਸ਼ੇ ਤੇ ਕਈ ਗ੍ਰੰਥ ਲਿਖੇ ਹੁੰਦੇ ਹਨ) ਉਪਮਾ, ਅਨੁਪ੍ਰਾਸ, ਉਤਪ੍ਰੇਛਾ ਆਦਿ ਸੈਂਕੜੇ ਅਲੰਕਾਰ ਹਨ, ਕਵਿ ਜੀ ਕਹਿੰਦੇ ਹਨ ਕਿ ਇਨ੍ਹਾਂ ਦੇ ਭੇਦ ਪ੍ਰਤਿ ਭੇਦ ਮੈਨੂੰ ਨਹੀਂ ਆਉਂਦੇ।

ਅਰਥ (ਮੈਨੂੰ ਅਪਣੀ ਕਵਿਤਾ ਵਿਚ ਪੈ ਰਹੇ ਦੂਖਣਾਂ ਦੀ ਜੈਸੇ ਕਿ) ਅੰਨ੍ਹੀ, ਬੋਲੀ, ਪਿੰਗਲੀ, ਨੰਗੀ, ਮੋਈ ਹੋਈ, ਪੁਨਰੁਕਤੀ ਵਾਲੀ, ਅਰਥ ਹੀਨ, ਦੇਸ਼ ਕਾਲ ਦੇ ਵੈਰ, ਗਨ, ਅਗਨ ਵਾਲੀ ਦੀ ਸਮਝ ਨਹੀਂ ਆ ਰਹੀ, (ਇਸੀ ਤਰ੍ਹਾਂ ਕਵਿਤਾ ਦੇ ਭੂਖਣਾਂ ਦੇ ਨਿਬਾਹ ਵਿਚ ਜੈਸੇ ਕਿ) ਨਵਾਂ ਰਸਾਂ ਤੇ ਨਾਨਾਂ ਪ੍ਰਕਾਰਾਂ ਦੇ ਅਲੰਕਾਰ ਦੇ (ਵਰਣਨ ਕਰਨ ਦੇ) ਭੇਦ (ਪਰਿ-ਭੇਦ ਹੁੰਦੇ ਹਨ, ਸੋ ਮੈਨੂੰ) ਨਹੀਂ ਆ ਰਹੇ।

(ਇਸ ਕਰਕੇ ਮੇਰੀ ਕਵਿਤਾ ਵਿਚ) ਕੋਈ ਗੁਣ ਨਹੀਂ ਹੈ, ਮੈਂ (ਆਪ) ਆਖ ਰਿਹਾ ਹਾਂ (ਤੇ ਹੇ) ਗੁਣੀ ਜਨੋਂ ! (ਤੁਸੀਂ ਭੀ) ਮਨ ਵਿਚ ਜਾਣਦੇ ਹੋ (ਕਿ ਮੇਰੀ ਕਵਿਤਾ) ਅਟਪਟੀ ਤੇ ਹਾਸੋਹੀਣੀ ਹੈ,

ਹਾਂ, ਇਕ ਗੁਣ ਇਸ ਵਿਚ ਪ੍ਰਤੱਖ ਹੈ, ਕੰਨਾਂ ਨਾਲ ਸੁਣੋ ਹੇ ਸੰਤ ਜਨੋਂ !

*ਮਗਨ, ਨਗਨ, ਭਨਿ ਭੁਗਨ ਔ ਯਗਨ ਸਦਾ ਸ਼ੁਭ ਆਨ।
ਜਗਨ ਰਗਨ ਸੌਂ ਸਗਨ ਕੌ ਤਗਨਹਿ ਅਸ਼ੁਭ ਬਖਾਨ ॥ ੧੮ ॥ [ਕਵਿ ਪ੍ਰਯਾਯ

(ਇਸ ਵਿਚ) ਸ਼ਤਿਗੁਰੂ ਜੀ ਦੀ ਕੀਰਤੀ ਨਿਰਮਲ (ਤੇ ਮਨ ਨੂੰ) ਭਾਉਣ ਵਾਲੀ (ਵਰਣਿਤ) ਹੈ।

ਭਾਵ—ਕਵਿ ਜੀ ਕਾਵਯ ਦੇ ਪੰਡਤ ਹਨ, ਤੇ ਏਹ ਕੁਛ ਨਿੰਮ੍ਰਤਾ ਨਾਲ ਆਖ ਰਹੇ ਹਨ, ਪ੍ਰੰਤੂ ਇਕ ਕਟਾਖਜ ਭੀ ਇਸ ਵਿਚ ਹੈ ਕਿ ਇਸ ਕਵਿਤਾ ਵਿਚ ਤੁਕਬੰਦੀਏ ਯਾ ਦਰਬਾਰੀ ਕਸਬੀਏ ਕਵੀਆਂ ਵਾਙੂ ਮੈਂ ਨਿਰਾ ਬੱਝੇ ਕਾਇਦਿਆਂ ਦੀ ਖ਼ਾਨਾਪੂਰੀ ਵਾਲੀ ਕਵਿਤਾ ਨਹੀਂ ਘੜ ਰਿਹਾ; ਮੈਂ, ਜੋ ਸੁਤੇ ਸਿੱਧ ਅਪਣੇ ਅਗੰਮੀ ਪ੍ਰਵਾਹ ਵਿਚ ਉਚਾਰੀ ਜਾਂਦੀ ਹੈ, ਉਚਾਰਦਾ ਹਾਂ।

ਕਿਉਂਕਿ ਪ੍ਰਯੋਜਨ ਛੰਦਾ ਬੰਦੀ ਨਹੀਂ ਪਰ ਸ਼ਤਿਗੁਰ ਦੀ ਕੀਰਤੀ ਹੈ। ਕੀਰਤੀ ਚਿੱਤ ਦੇ ਪ੍ਰੇਮ ਵਿਚੋਂ ਨਿਕਲਦੀ ਹੈ ਤੇ ਪ੍ਰੇਮ ਅਸਲੀ ਰੱਬੀ ਉੱਚੀ ਕਵਿਤਾ ਦਾ ਮੂਲ ਕਾਰਣ ਹੈ, ਮੈਂ ਨਿੰਮ੍ਰਤਾ ਦੇ ਲਹਿਜੇ ਵਿਚ ਕਵਿ ਜੀ ਤੋਂ ਉਨ੍ਹਾਂ ਦੀ ਕਵਿਤਾ ਦੇ 'ਸੁਤੇ ਆਈ' ਤੇ 'ਪ੍ਰੇਮ ਤੋਂ ਉਪਜੀ' ਕਵਿਤਾ ਦੀ ਸੂਚਨਾ ਹੋ ਰਹੀ ਹੈ। ਇਹ ਗਲ ਅਗਲੇ ਦੋਹੇ ਤੋਂ ਭੀ ਪ੍ਰਗਟ ਹੁੰਦੀ ਹੈ:--

ਦੋਹਰਾ॥ ਨੋਰਾ[1] ਸੁਰਸਰਿ[2] ਬਕ੍ਰਗਤਿ[3] ਗੁਨੀ ਨ ਔਗੁਨ ਜਾਨ। ਸਾਦਰ[4] ਸੋ ਤਿਹ ਮਹਿੰ ਸਦਾ ਕਰਿਹੈਂ ਪਾਨ ਸ਼ਨਾਨ* ॥ ੨ ॥ ਸ਼੍ਰੀ ਬਾਲਾ ਮੰਧੁਰੁ ਵਾਚ ॥ ਚੌਪਈ॥ ਕਹਿ ਬਾਲਾ ਸ਼੍ਰੀ ਅੰਗਦ ਸੁਨੀਏ। ਸ਼੍ਰੀ ਗੁਰੁ ਕਥਾ ਬਿਮਲ[5] ਗੁਨ ਗੁਨੀਏ। ਭਈ ਭੋਰ[6] ਨਿਜ ਦਾਸ ਬੁਲਾਯਾ। 'ਦਿਜਬਰ[7] ਸਦਨ[8] ਜਾਹ ਤੁਮ ਧਾਯਾ[9] ॥ ੩ ॥ ਦੈਵਗ[10] ਜੋ ਹਰਿਦਯਾਲ[11] ਪ੍ਰਬੀਨਾ। ਆਨਹੁ[12] ਤਾਂਹਿ ਬਿਲੰਬ ਬਿਹੀਨਾ[13]। ਸੁਨਤਿ ਦਾਸ ਦਿਜ ਸਦਨ ਸੁ ਜਾਈ। ਦਰ ਪਰ[14] ਤਿਸ਼ਟਿ[15] ਗੁਹਾਰ[16] ਸੁਨਾਈ॥੪॥ਸ਼ੂਤਵਾ[17] ਬਚਨ ਬਿਪ੍ਰ[18] ਹਰਿਦਯਾਲ। ਆਲਯ ਦਰ ਨਿਕਸਜੋ ਤਤਕਾਲਾ[19]। 'ਦਿਜਜੂ! ਕਾਲੂ ਮੁਝਹਿ ਪਠਾਯਾ। ਚਲਹੁ ਆਪ, ਤਤਕਾਲ ਬੁਲਾਯਾ'॥੫॥ ਕਹਿਦਿਜ'ਹੌਂ ਆਵੋਂ ਕਰਿਪੂਜਾ॥ ਬਹੁਰਿ ਕਰੋਂ ਨਹਿੰ ਕਾਰਜ ਦੂਜਾ'। ਸੁਨਿ ਉੱਤਰ ਕੋ ਤਿਹਛਿਨ ਦਾਸ॥ ਕਾਲੂ ਪਾਸ ਕਰੀ ਅਰਦਾਸਾ ॥ ੬ ॥ ਘਟੀ ਪਾਂਚ ਲੌ ਅਰੁਲਾ[20] ਕਰਿਕੈ। ਆਯੋ ਦ੍ਵਿਜ ਸ਼ੁਭ ਸ਼ਗੁਨ ਬਿਚਰਿਕੈ। ਕਾਲੂ ਕੋ ਸ੍ਵਸਤੈਨ[21] ਸੁਨਾਯੋ।ਪਿਖ ਉਛਾਹ ਕੋ ਉਰ ਹੁਲਸਾਯੋ[22] ॥੭॥ ਦੋਹਰਾ॥ ਦਿਜਬਰ ਕੋ ਲੈ ਅਜਰ ਮਹਿੰ[23]

---

[1]ਪ੍ਰਵਾਹ। [2]ਗੰਗਾ। [3]ਵਿੰਗਾ ਚਲਨਾ। [4]ਸਤਿਕਾਰ ਨਾਲ। [5]ਨਿਰਮਲ। [6]ਸਵੇਰ ਹੋਈ ਤੇ। [7]ਬ੍ਰਹਮਨ ਦੇ। [8]ਘਰ। [9]ਦੌੜਕੇ ਜਾਹ। [10]ਜੋਤਸ਼ੀ। [11]ਪੰਡਤ ਦਾ ਨਾਉਂ ਹੈ। [12]ਲੈਆ। [13]ਦੇਰੀ ਤੋਂ ਬਿਨਾਂ, ਛੇਤੀ। [14]ਦਰਵਾਜੇ ਤੇ। [15]ਖੜੋਕੇ। [16]ਅਵਾਜ਼। [17]ਸੁਣਕੇ। [18]ਬ੍ਰਹਮਨ। [19]ਘਰ ਦੇ ਝੁਹਿਓਂ ਛੇਤੀ ਨਿਕਲਿਆ। [20]ਪੂਜਾ। [21]ਆਸ਼ੀਰਵਾਦ। [22]ਪ੍ਰਸੰਨ ਹੋਇਆ। [23]ਘਰ ਦੇ ਵੇਹੜੇ ਵਿਚ।

*ਜਿਵੇਂ ਗੰਗਾ ਦਾ ਪ੍ਰਵਾਹ ਵਿੰਗਾ ਟੇਢਾ ਅਟਪਟਾ ਚਲਦਾ ਹੈ, ਪਰ ਗੁਣੀ ਇਸ ਔਗੁਣ ਵਲ ਨਹੀਂ ਤੱਕਦੇ, ਗੰਗਾ ਜਲ ਦੀ ਤਾਜ਼ਗੀ ਤੇ ਠੰਢ ਆਦਿ ਗੁਣਾਂ ਨੂੰ ਆਦਰ ਦੇਂਦੇ ਹਨ।

ਸਾਦਰ[੧] ਆਸਨ ਡਾਸ।ਬੈਠਾਯੋ ਬਹੁ ਭਾਉ [੨]ਕਰਿ ਆਪ ਬੈਸ ਤਿਸੁ ਪਾਸ। ੯ ॥ ਚੌਪਈ॥ ਕਹਿ ਕਾਲੂ 'ਸੁਨਿ ਸ਼੍ਰੋਨ ਦਿਜਿੰਦੂ[੩]! ਦਯੋ ਸਦਨ ਮਮ[੪]ਤਾਤ[੫] ਗੁਬਿੰਦੂ[੬]। ਮੁਝ ਪਰ ਨਿਜ[੭] ਅਨੁਕੰਪਾ[੮] ਧਾਰਹੁ। ਸੋਧ ਮਹੂਰਤ ਲਗਨ ਵਿਚਾਰਹੁ॥ ੯ ॥ ਭੇਦ ਸ਼ੁਭਾਸ਼ੁਭ[੯] ਸਭਿ ਲਖਿ ਲੀਜੈ[੧੦]। ਭਵਪੱਤ੍ਰੀ[੧੧] ਇਸ-ਕੀ ਲਿਖਿ ਦੀਜੈ'। 'ਕੁੰਕਮ[੧੨] ਕਾਗਦ ਕਾਲੂ! ਆਨਹੁ। ਗਣਪਤਿ ਪੂਜ ਗ੍ਰਿਹਨ[੧੩] ਸਨਮਾਨਹੁ* ॥੧੦॥ ਬਾਲਕ ਸ਼ਬਦ ਲੇਯ ਜੋ ਜਨਮਾ। ਸੋਊ ਸ਼ਬਦ ਸੁਨਾਉ ਸ਼੍ਰਵਨਮਾ[੧੪]।ਭਯੋ ਕਾਲ ਕਿਸੁ[੧੫] ਜਨਮ ਸੁਨਾਵਹੁ।ਬੂਝਹੁ[੧੬] ਧਾਇ[੧੭] ਹਜ਼ੂਰ ਬੁਲਾਵਹੁ' ॥ ੧੧ ॥ ਸ਼੍ਰੀ ਨਾਨਕ ਕੀ ਦੌਲਤ[੧੮] ਦਾਈ। ਸੋ ਕਾਲੂ ਤਤਕਾਲ ਬੁਲਾਈ। ਪਠੇ ਦਾਸ ਸਭਿ ਸੌਜ[੧੯] ਮੰਗਾਈ। ਜੋ ਜੋ ਦਿਜ-ਬਰ ਦੀਨਿ ਰਜਾਈ[੨੦] ॥ ੧੨ ॥ ਦੋਹਰਾ ॥ ਗ੍ਰਿਹਭਿਖੇਕ[੨੧] ਕੀ ਵਸਤੁ ਸਭਿ ਕਾਲੂ ਤਹਿੰ ਤੇ ਲਯਾਇ।ਬਹੁਰੋ[੨੨] ਬੈਸਨੋ[੨੩] ਪਾਸ ਬਿਪ[੨੪] ਬਦਨਹਿ[੨੫] ਬਚਨ ਅਲਾਇ[੨੬] ॥ ੧੩ ॥ ਚੌਪਈ॥ 'ਘਟੀ ਏਕ[੨੭] ਦੋ ਜਾਮ[੨੮] ਤ੍ਰਿਜਾਮਾ[੨੯]। ਬਿਤੀ ਹੁਤੀ[੩੦] ਸਿਸ[੩੧] ਭਵ[੩੨] ਅਭਿਰਾਮਾ[੩੩]। 'ਕੌਨ ਸ਼ਬਦ ਲੈ ਉਪਜਜੋ ਬਾਲਿਕ?। ਧਾਇ[੩੪]! ਬਤਾਵਹੁ ਸੋ ਤਤਕਾਲਿਕ' ॥ ੧੪ ॥ ਬੋਲੀ ਬਚਨ

---

[੧]ਆਦਰ ਨਾਲ। [੨]ਪ੍ਰੇਮ। [੩]ਹੇ ਸ੍ਰੇਸ਼ਟ ਬ੍ਰਾਹਮਣ! [੪]ਮੇਰੇ ਘਰ। [੫]ਪੁੱਤ੍ਰ। [੬]ਰੱਬ ਨੇ। [੭]ਅਪਨੀ। [੮]ਕਿਰਪਾ। [੯]ਚੰਗਾ ਮਾੜਾ। [੧੦]ਜਾਣ ਲਓ। [੧੧]ਜਨਮ ਪੱਤ੍ਰੀ। [੧੨]ਕੇਸਰ। [੧੩]ਗ੍ਰੋਹਾਂ ਨੂੰ। [੧੪]ਮੇਰੇ ਕੰਨਾਂ ਵਿਚ। [੧੫]ਕਿਸ ਵਕਤ। [੧੬]ਪੁੱਛੋ। [੧੭]ਦਾਈ ਨੂੰ। [੧੮]ਦਾਈ ਦਾ ਨਾਮ। [੧੯]ਚੀਜ਼, ਸਮਿੱਗ੍ਰੀ। [੨੦]ਆਗਿਆ। [੨੧]ਗ੍ਰੋਹਾਂ ਨੂੰ ਪੂਜਣ। [੨੨]ਫੇਰ। [੨੩]ਬੈਠਾ। [੨੪]ਬ੍ਰਾਹਮਣ ਦੇ ਪਾਸ। [੨੫]ਮੁਖ ਤੋਂ। [੨੬]ਕਹਿਆ। [੨੭]ਘੜੀ ਇਕ। [੨੮]ਦੋ ਪਹਿਰ। [੨੯]ਰਾਤ। [੩੦]ਗੁਜਰੀ ਹੋਈ ਸੀ। [੩੧]ਬਾਲਕ। [੩੨]ਜਨਮਿਆ ਹੈ। [੩੩]ਸੁੰਦਰ। [੩੪]ਹੇ ਦਾਈ!

*ਸਿੱਖੀ ਅਜੇ ਪ੍ਰਚਾਰ ਨਹੀਂ ਹੋਈ ਸੀ, ਸ਼੍ਰੀ ਕਾਲੂ ਜੀ ਖੱਤਰੀ ਹਿੰਦੂ ਸੇ, ਉਨ੍ਹਾਂ ਨੇ ਕੁਲਾਰੀਤ ਕਰਨੀ, ਬ੍ਰਾਹਮਣ ਸੱਦਣਾ, ਪੱਤਰੀ ਬਨਵਾਉਣੀ ਕੁਦਰਤੀ ਗੱਲ ਸੀ। ਇੱਥੇ ਬ੍ਰਾਹਮਣ ਦੇ ਕਥਨ ਦਾ ਭਾਈ ਸਾਹਿਬ ਅਨੁਵਾਦ ਕਰ ਰਹੇ ਹਨ, ਇਨ੍ਹਾਂ ਗੱਲਾਂ ਦਾ ਗੁਰਸਿੱਖਜਾ ਨਾਲ ਕੋਈ ਸੰਬੰਧ ਨਹੀਂ। ਸਤਿਗੁਰੂ ਜੀ ਜੋ ਆਪਣੀ ਸਿੱਖਜਾ ਦੇਣਗੇ ਓਹ ਸ਼੍ਰੀ ਮੁਖਵਾਕਾਂ ਤੋਂ ਅੱਗੇ ਗੋਪਾਲ ਪਾਂਧੇ ਪ੍ਰਤੀ ਸ਼ਬਦ 'ਜਾਲਿ ਮੋਹੁ ਘਸਿ ਮਸੁ ਕਰਿ' ਵਿਚ ਪ੍ਰਗਟ ਹੋਵੇਗੀ, ਬਾਕੀ ਪੰਡਤ ਹਰਿਦਿਆਲ ਜੀ ਦੀ ਆਪਣੀ ਸ਼ਰਧਾ ਜੋ ਸਤਿਗੁਰੂ ਜੀ ਵਿਚ ਹੈ ਓਹ ਅੰਕ ੨੬, ੩੨ ਅਰ ੫੦ ਤੋਂ ੫੫ ਤਕ, ਇਸੇ ਅਧਜਾਯ ਵਿਚ, ਪ੍ਰਗਟ ਹੈ ਤੇ ਅੱਗੇ ਜਨੇਊ ਪਾਵਣ ਦੇ ਪ੍ਰਸੰਗ ਵਿਚ ਵਧੇਰੇ ਸਪਸ਼ਟ ਹੈ, ਜਿੱਥੋਂ ਸਤਿਗੁਰੂ ਜੀ ਤੋਂ ਸੱਚਾ ਜੰਞੂ ਪਾਕੇ ਪੰਡਤ ਜੀ ਆਪ ਕ੍ਰਿਤਾਰਥ ਹੋਣਗੇ।

ਦੌਲਤਾ ਦਾਈ। 'ਸੁਨਹੁ ਬ੍ਰਿਤਾਂਤ ਅਹੋ ਦਿਜਰਾਈ[1] ! ਬਹੁ ਸਿਸ ਜਨਮੇ ਮਮ ਕਰ ਮਾਂਹੀ[2]। ਯਹਿ ਅਚਰਜ ਕਬਿ[3] ਦੇਖਜੋ ਨਾਂਹੀ ॥ ੧੫ ॥ ਦੀਰਘ ਨਰ[4] ਜਿਉਂ ਬਿਗਸ[5] ਮਿਲੇ ਹੌਂਤਿਉਂ ਇਨ ਕੀਨੇ ਸ਼ਬਦ ਭਲੇ ਹੈਂ। ਸ਼ੁਭ ਲੱਛਨ ਸ਼ੁਭ ਅੰਗਨ ਮਾਂਹੀ। ਆਨ[6] ਨਰਨ[7] ਜਿਉਂ[8] ਨਰ[9] ਇਹ ਨਾਂਹੀ[10] ॥੧੬॥ ਦੋਹਰਾ ॥ ਸੁਨਿ ਦਿਜਬਰ ਸਭਿ ਬਚਨ ਕੋ ਜੋਤਿਸ਼ ਕੀਨ ਵਿਚਾਰ। –ਸ਼ੁਭ ਨਿਛੱਤ੍ਰ ਸ਼ੁਭ ਕਾਲ ਮਹਿੰ ਸ਼ੁਭ ਥਿਤ ਪੁਨ ਸ਼ੁਭਵਾਰ॥੧੭॥ਚੌਪਈ ॥ ਭਲੇ ਲਗਨ ਮਹਿੰ ਬਾਲਿਕ ਜਨਮਾ–। ਬਿਦੁਖ[11] ਵਿਚਾਰ ਕਰਤਿ ਬਹੁ ਮਨ ਮਾ।–ਯਹਿ ਸਿਸੁ ਹੈ ਅਵਤਾਰੀ ਕੋਊ।ਵਡੈਭਾਗ ਕਾਲੂ ਕੇ ਹੋਊ॥੧੮॥ ਕੈ ਬਿਧਿ[12] ਬਿਸ਼ਨੁ ਕਿ ਸ਼ਿਵ ਭਵ ਲੀਨੋ[12]*। ਜਗਤ ਉਧਾਰਨ ਲੱਛਨ ਚੀਨੋ। ਆਤਪੱਤ੍ਰ[13] ਇਸ ਸੀਸ ਝੁਲਾਰੇ। ਪੁਰਬੀ ਨਿਸਾ[14] ਜਨਮ ਭਜੋ ਬਾਰੇ[15] ॥੧੯॥ ਚੱਕ੍ਰਵਰਤਿ[16] ਹੋਵਹਿ ਭਵ ਮਾਂਹੀ[17]। ਕਰਹਿ ਦਿਗਬਿਜੈ[18] ਸੰਸੈ ਨਾਂਹੀ– । ਦਰਸ਼ਨ ਕੀ ਉਰ[19] ਲਾਲਸ[20] ਕੀਨੀ । ਦੇਹਿ ਸਫਲ ਅਪਨੀ ਦਿਜ ਚੀਨੀ[21] ॥ ੨੦ ॥ ਦੋਹਰਾ ॥ ਕਾਲੂ ਸੋਂ ਪੁਨ ਦਿਜ ਕਹੀ 'ਬਾਲਕ ਮੋਹਿ ਦਿਖਾਇ'। ਸੁਨਿ ਕਰਿ ਦਾਈ ਦੌਲਤਾਂ ਲੀਨੀ ਸਪਦ[22] ਬੁਲਾਇ॥੨੧॥ਚੌਪਈ॥ 'ਬਾਲਿਕ ਆਨ[23] ਬਿੱਪ੍ਰ ਕੇ[24] ਪਾਸਾ[25]।ਧਾਇਗਈ ਸੁਨਿ ਮੱਧ ਅਵਾਸਾ[26]।ਜਾਚਜੋ[27] ਬਾਲਕ ਜਨਨਿ[28] ਨਦੇਈ।ਜਿਉਂ ਕਿਰਪਨ ਧਨ ਪ੍ਰੀਤਿ ਰਖੇਈ॥੨੨॥ਕਹਹਿ 'ਸਰਦਿ ਰੁਤਿ ਸਰਦੀ ਲਾਗਹਿ।ਮ੍ਰਿਦੁਲ ਬਾਲ ਬਾਹਰ ਕਸ[29] ਮਾਂਗਹਿ?'ਬਹੁਰ ਬਿਦੁਖਹ[30]ਬਾਰੰਬਾਰਾ[31]।ਜਾਚਜੋ[32] ਦਿਯੋ ਤਾਤ[33] ਅਤਿ ਪ੍ਯਾਰਾ ॥ ੨੩ ॥ ਲੇਕਰਿ ਦੌਲਤ ਬਾਹਰ ਆਈ। ਆਨਨ ਆਰਨਜਾਤ[34] ਸੁਹਾਈ। ਲਘੁ ਤਨ[35] ਜੋਤਿ ਬਿਸਾਲ[36] ਬਿਰਾ-

---

[1]ਹੇ ਪੰਡਤ ਜੀ ! [2]ਮੇਰੇ ਹੱਥਾਂ ਵਿਚ। [3]ਕਦੀ। [4]ਵੱਡੇ ਮਨੁੱਖ। [5]ਖੁਸ਼ੀ ਨਾਲ, ਖਿੜ ਕੇ। [6]ਹੋਰਨਾਂ। [7]ਮਨੁੱਖਾਂ। [8]ਜੇਹਾ। [9]ਮਨੁੱਖ। [10]ਪੰਡਿਤ। [11]ਯਾ ਬ੍ਰਹਮਾ। [12]ਜਨਮ ਲਿਆ ਹੈ। [13]ਛਤਰ। [14]ਪੁਰਬ ਵਾਲੀ ਰਾਤ। [15]ਬਾਲਕ ਦਾ। [16]ਸ਼ਹਨਸ਼ਾਹ। [17]ਸੰਸਾਰ ਵਿਚ। [18]ਜਗਤ ਤੇ ਫਤਹ। [19]ਦਿਲ ਵਿਚ। [20]ਇੱਛਾ। [21]ਬ੍ਰਹਮਨ ਨੇ ਅਪਣੀ ਦੇਹੀ ਸਫਲ ਜਾਣੀ। [22]ਛੇਤੀ। [23] ਬਾਲਕ ਲੈ ਆ। [24]ਬ੍ਰਾਹਮਨ ਦੇ। [25]ਕੋਲ। [26]ਘਰ ਦੇ ਅੰਦਰ। [27]ਮੰਗਿਆ। [28]ਮਾਤਾ। [29]ਕਿਸ ਲਈ। [30]ਪੰਡਤ ਨੇ। [31]ਘੜੀ ਮੁੜੀ। [32]ਮੰਗਿਆ। [33]ਪੁੱਤਰ। [34]ਮੁਖ ਦੀ (ਸ਼ੋਭਾ) ਕਮਲ (ਵਰਗੀ)। [35]ਛੋਟਾ ਸਰੀਰ। [36]ਬੜੀ।

*ਪੰਡਤ ਅਪਣੇ ਨਿਸ਼ਚੇ ਦੇ ਵਾਕ ਦਿਲ ਵਿਚ ਹੀ ਕਹਿ ਰਿਹਾ ਹੈ।

ਜਹਿ। ਜਿਉਂ ਬਟ[੧] ਅਖੈ[੨]*ਰੂਪ ਲਘੁ[੩] ਛਾਜਹਿ[੪] ॥੨੪॥ ਦੋਹਰਾ॥ ਦਿਜਵਰ ਅਤਿ ਮਤਿਵਾਨ[੫] ਮਨ ਸਰਬ ਲਿੰਗ[੬] ਪਹਿਚਾਨ। ਹੇਰਤਿ[੭]ਉਰ[੮]ਹਰਖਤਿ ਸ਼ਰਸ[੯] ਠਾਢਾ ਭਯੋ[੧੦] ਸੁਜਾਨ[੧੧] ॥ ੨੫॥ ਚੌਪਈ ॥ ਪੁਲਕਜੋ[੧੨] ਪਰਮ ਪ੍ਰੇਮ ਮਹਿੰ ਮਨੂਆ।ਬੰਦਨ ਕਰਿ[੧੩]ਜਾਨਜੋ ਨਿਜ[੧੪] ਧਨੂਆ।ਜਿਉ ਜਨ[੧੫]ਇਸ਼ਟ ਦੇਵ ਕੋ ਦੇਖੀ। ਤਿਉ ਉਰ ਮਹਿੰ[੧੬] ਭਾ ਮੋਦ[੧੭] ਬਿਸ਼ੇਖੀ[੧੮] ॥ ੨੬॥ ਸਭਿ ਅੰਗਨ ਕੇ ਸੁੰਦਰ ਲੱਛਨ।ਲਗਜੋ ਬਿਲੋਕਨ[੧੯] ਬਿੱਪ੍ਰ ਬਿਚੱਛਨ[੨੦]। ਅਰੁਨ[੨੧] ਚਰਨ ਬਰ[੨੨] ਮ੍ਰਿਦੁਲ[੨੩] ਸੁਹਾਵੈਂ।ਜਿਮ ਦਲ ਕੋਕਨਦੰ[੨੪] ਦੁਤਿ ਪਾਵੈਂ[੨੫]॥ ੨੭॥ ਭੁਜ[੨੬]ਆਜਾਨੁ[੨੭] ਕੰਧ[੨੮] ਸ਼ੁਭ[੨੯]ਊਚੇ। ਕਰਜ[੩੦] ਅਰੁਨ ਜਿਉਂ ਨਗ ਹੁਇਂ ਸੂਚੇ।ਕਰਸ਼ਾਖਾ[੩੧] ਇਕਸਾਰ[੩੨] ਬਿਸਾਲਾ[੩੩]।ਉਰ[੩੪]ਆਯੁਤ[੩੫] ਸ਼ੋਭਤਿ ਛਬਿ ਛਾਲ॥੨੮॥ਦਾਹਨ[੩੬] ਕਰ ਮਹਿੰ[੩੭] ਚਮਰ[੩੮] ਬਨਾਵਾ। ਛਤਰ ਬਾਮ ਮਹਿੰ[੩੯]ਰੁਚਿਰ[੪੦]ਸੁਹਾਵਾ।ਕੋਮਲ ਗੋਲ ਕਪੋਲ[੪੧] ਸੁਹਾਵਨ।ਉਨਤ[੪੨]ਨਾਸ-ਕਾ[੪੩] ਮੋਦ[੪੪] ਬਢਾਵਨ[੪੫] ॥੨੯॥ ਅਰਧੰ ਚੰਦ੍ਰਾਕਾਰ[੪੬] ਲਿਲਾਰੰ[੪੭]।ਧਨੁ[੪੮] ਭ੍ਰਿਕੁਟੀ[੪੯]ਸੁ ਕ੍ਰੰਚ ਬਿਨਬਾਰੰ[੫੦]।'ਸੁਨਿਕਾਲੂ! ਸੁਤਤੋਹਿ[੫੧] ਬਿਚੱਛਨ। ਇਸ ਮਹਿੰ ਲਖਿਯੋਤ[੫੨] ਬੱਤਿ ਸੁ ਲੱਛਨ[੫੩]† ॥ ੩੦ ॥ ਕਰ ਤਰਵਾ[੫੪] ਇਹ

---

[੧]ਬੋਹੜ [੨]ਨਾਂ ਪੁਟੀਂਣ ਵਾਲਾ। [੩]ਛੋਟਾ। [੪]ਫਬਦਾ ਹੈ। [੫]ਬੁਧੀਵਾਨ। [੬]ਅੰਗ,ਚਿੰਨ੍ਹ। [੭]ਵੇਖਕੇ। [੮]ਦਿਲ ਵਿਚ। [੯]ਬੜਾ ਅਨੰਦ ਹੋਯਾ ਤੇ। [੧੦]ਖੜਾ ਹੋ ਗਿਆ। [੧੧](ਉਹ) ਚਤੁਰ। [੧੨]ਪਸੀਜਿਆ। [੧੩]ਮੱਥਾ ਟੇਕਕੇ। [੧੪]ਆਪਣੇ ਆਪਨੂੰ। [੧੫]ਭਗਤ ਜਨ। [੧੬]ਦਿਲ ਵਿਚ। [੧੭]ਖੁਸ਼ੀ। [੧੮]ਬਹੁਤ। [੧੯]ਦੇਖਣ। [੨੦]ਚਤੁਰ। [੨੧]ਲਾਲ। [੨੨]ਸ੍ਰੇਸ਼ਟ। [੨੩]ਕੋਮਲ। [੨੪]ਕਵਲ ਫੁੱਲਦੀਆਂ ਜਿਵੇਂ ਪੰਖੜੀਆਂ। [੨੫]ਸ਼ੋਭ ਰਹੀਆਂ ਹਨ। [੨੬]ਬਾਹਾਂ। [੨੭]ਗੋਡਿਆਂ ਤਕ। [੨੮]ਮੋਢੇ। [੨੯]ਸੋਹਣੇ। [੩੦]ਨਹੁੰ। [੩੧]ਹੱਥ ਦੀਆਂ ਅੰਗੁਲੀਆਂ। [੩੨]ਇਕੋ ਜਿਹੀਆਂ। [੩੩]ਲੰਮੀਆਂ। [੩੪]ਛਾਤੀ। [੩੫]ਚੌੜੀ। [੩੬]ਸੱਜੇ। [੩੭]ਹੱਥ ਵਿਖੇ। [੩੮]ਚੌਰ ਦਾ ਨਿਸ਼ਾਨ। [੩੯]ਖੱਬੇ ਵਿਚ। [੪੦]ਸੁਹਣਾ। [੪੧]ਗੱਲ੍ਹਾਂ। [੪੨]ਉੱਚੀਆਂ। [੪੩]ਨਾਸਾਂ। [੪੪]ਆਨੰਦ। [੪੫]ਵਧਾਉਣ ਵਾਲੀਆਂ। [੪੬]ਅੱਧੇ ਚੰਦ੍ਰਮਾ ਦੇ ਆਕਾਰ ਦਾ। [੪੭]ਮੱਥਾ। [੪੮]ਧਨੁਖ ਵਰਗੇ। [੪੯]ਕ੍ਰੁੱਟੇ। [੫੦]ਅਤੇ ਭ੍ਰਿਕੁਟੀ ਬਿਨਾਂ ਵਾਲਾਂ ਤੋਂ [ਸੰਸ:, ਕੁਰ੍ਚ=ਦੋਹਾਂ ਭ੍ਰੋਆਂ ਦੇ ਵਿਚਕਾਰਲੇ, ਥਾਂ, ਭ੍ਰਿਕੁਟੀ]। [੫੧]ਤੇਰਾ ਪੁੱਤ੍ਰ। [੫੨]ਜਾਣੀਂਦੇ ਹਨ। [੫੩]ਬੱਤੀ ਸ਼ੁਭ ਲੱਛਣ। [੫੪]ਹੱਥ ਦੀ ਤਲੀ।

*ਪ੍ਰਯਾਗ ਰਾਜ (ਇਲਾਹਾਬਾਦ) ਤੀਰਥ ਪੁਰ ਇਕ ਬੋਹੜ ਦਾ ਦਰਖਤ ਹੈ, ਜੋ ਛੋਟਾ ਜਿਹਾ ਹੈ। ਆਖਦੇ ਹਨ ਇਹ ਬੜੇ ਤੁਫਾਨਾ, ਭੁੰਚਾਲਾਂ ਤੇ ਪਰਲੈ ਵਿਚ ਭੀ ਪੁਟੀਂਦਾ ਨਹੀਂ।

†ਬੱਤੀ ਲੱਛਨ ਇਹ ਹਨ:—੧. ਸੁੰਦਰ। ੨. ਸੁਹਿਦ। ੩. ਸੱਚਾ। ੪. ਸੂਰਮਾ। ੫. ਸਾਵਧਾਨ। ੬.ਸ਼ਾਸਤ੍ਰ ਦਾ ਗਯਾਤਾ। ੭. ਉੱਦਮੀ। ੮. ਉਦਾਰ। ੯ ਗੁਨਗ੍ਰਾਹੀ। ੧੦. ਗੰਭੀਰ। ੧੧. ਸ਼ੁੱਧ ਮਨ। ੧੨. ਧਰਮੀ। [ਬਾਕੀ ਵਧੇ ਅਗਲੇ ਪੰਨੇ ਦੇ ਕੋਨ]

ਊਰਧ[1] ਆਈ।ਧਨ ਬਹੁ ਆਇ ਰਖਹਿ ਢਿਗ[2] ਨਾਂਹੀ। ਪਢਨੋ ਸਮੁੰਦ੍ਰਿਕ[3] ਮੈਂ ਬਹੁਸੋਧਾ।ਸ਼ੁਭਗੁਨ ਸਭਿ ਇਸਮਹਿੰ'ਕਹਿਪ੍ਰੋਧਾ[4]॥੩੧॥ਮਹਿਮਾ ਅਮਿਤ[5] ਮਨਹਿ ਮਹਿੰ ਮਾਨੀ।–ਹੈ ਅਵਤਾਰ ਸੱਤਿ ਚਿਤ ਜਾਨੀ–।ਦਿਜ[6]ਦਰਸਾਇ ਧਾਇ[7] ਢਿਗ ਮਾਤਾ। ਦੀਨੋ ਜਾਇ ਜੁ ਸੁੰਦਰ ਤਾਤਾ ॥ ੩੨ ॥ ਨੰਦੀ ਮੁਖੰ-ਸ਼੍ਰਾਧ* ਕਰਿਵਾਯੋ।ਬੇਦਨ ਬਿਧਿ ਜਿਉਂ ਬਿੱਪ੍ਰ[8] ਬਤਾਯੋ। ਕਾਲੂ ਕਹੈ 'ਨਾਮ ਸਿਸ[9] ਰਾਖਹੁ। ਬਰਨ[10] ਸੋਧ ਸ਼ੁੱਧ[11] ਮੁਝ ਸੋਂ ਭਾਖਹੁ[12]॥੩੩॥'ਸੁਨਿ ਕਾਲੂ! ਇਸ ਨਾਮ ਅਪਾਰ।ਹੌਂ ਰਾਖੋਂ ਕਰਿ ਸੋਧਵਿਚਾਰ।ਅਬ ਨਿਜ ਕੁਲ ਕੀ ਕੀ-ਜਹਿ ਚਾਲੀ। ਜੋ ਜਾਚਹਿ[13] ਤਿਹ ਭੇਜਿ ਨ ਖਾਲੀ' ॥੩੪॥ ਦੋਹਰਾ ॥ ਇਹ ਬਿਧਿ ਕਹਿ ਦਿਜਬਰ ਗਯੋ ਜੋਤਿਸ਼ ਕਰਤਿ ਬਿਚਾਰ।ਦਰ ਪਰ[14] ਤੋਰਣ[15] ਸੁੰਦਰੈ ਬਾਂਧਤਿ ਹਰਖ ਅਪਾਰ॥੩੫॥ਚੌਪਈ॥ ਆਵਹਿੰ ਦਰ ਬਹੁ ਜਾਚਕ[16] ਜਾਚਹਿੰ[17]।ਤਾਲਨਪੂਰ[18] ਕਲੀਵ[19] ਸੁ ਨਾਚਹਿੰ।ਢੋਲਕ ਟਲਕਾ[20] ਘੁੰਗਰੂ ਤਾਲੀ[21]। ਤਾਲ ਮਿਲਾਵਹਿੰ ਲੇਹਿੰ ਭਵਾਲੀ॥੩੬॥ ਗਾਵਹਿੰ ਗੀਤ ਮਧੁਰ[22] ਧੁਨਿ[23] ਧਾਰੀ।ਦੇਇਂ ਸੁਹਾਤੀਸੁੰਦਰਗਾਰੀ[24]।ਸਭਿਹਿ ਸ਼ਰੀਕਨਿ ਮਿਲਕਰਿ ਆਈ। ਭੂਖਨ[25] ਬਸਨ[26] ਧਰੇ ਛਬਿ ਛਾਈ॥ ੩੭ ॥ ਗਜ ਗਾਮਨਿ[27] ਕੈ ਖੰਜਨਿ ਨੈਨੀ[28]। ਨਾਗਰਿ[29] ਗੀਤ ਗਾਇਂ ਪਿਕ ਬੈਨੀ[30]। ਬਰਨ ਬਰਨ[31] ਪਟ[32] ਪਹਿਰ ਨਵੀਨਾ। ਕਟਿ[33] ਜਿਨ ਛੀਨ[34] ਉਰੋਜਨ[35] ਪੀਨ।[36] ॥

[1]ਉੱਚੀ। [2]ਕੋਲ। [3]ਇਕ ਵਿਦਜਾ ਦਾ ਨਾਮ ਹੈ ਜਿਸ ਦੇ ਪੁਸਤਕ ਦਾ ਨਾਮ ਭੀ ਸਮੁੰਦ੍ਰੀਕ ਹੀ ਹੈ, ਇਸ ਵਿਚ ਹੱਥ ਪੈਰ ਦੀਆਂ ਰੇਖਾਂ ਦੇ ਭਾਵ ਦਿਖਾਏ ਹਨ। [4]ਪੋਹਤ। [5]ਬਿਅੰਤ। [6]ਬ੍ਰਾਹਮਨ ਨੂੰ। [7]ਦਾਈ। [8]ਬ੍ਰਾਹਮਨ ਨੇ। [9]ਬਾਲਕ ਦਾ। [10]ਅੱਖਰ [11]ਚੰਗੇ। [12]ਆਖੋ। [13]ਮੰਗੇ। [14]ਦਰਵਾਜੇ ਪਰ। [15]ਧਾਗੇ ਵਿਚ ਪੱਤੇ ਪ੍ਰੋਕੇ ਜੋ ਲਟਕਾਂਦੇ ਹਨ, ਬੰਦਨ ਵਾਰ। [16]ਮੰਗਤੇ। [17]ਮੰਗਣ। [18]ਤਾਲਾਂ ਨੂੰ ਪੂਰਨ ਕਰਕੇ। [19]ਖੁਸਰੇ। [20]ਟਲੀਆਂ। [21]ਤਾੜੀ ਜਾਂ ਕੰਸੀਆਂ। [22]ਮਿੱਠੀ। [23]ਅਵਾਜ਼। [24]ਸਿੱਠਣੀਆਂ। [25]ਗਹਿਣੇ। [26]ਕਪੜੇ। [27]ਹਾਥੀ ਵਰਗੀ (ਮਸਤ) ਚਾਲ ਵਾਲੀਆਂ। [28]ਮਮੋਲੇ ਵਰਗੀਆਂ ਅੱਖਾਂ ਵਾਲੀਆਂ। [29]ਇਸਤ੍ਰੀਆਂ। [30]ਕੋਇਲ ਵਰਗੇ ਬੋਲ ਵਾਲੀਆਂ। [31]ਰੰਗਾਂ ਰੰਗਾਂ ਦੇ। [32]ਕਪੜੇ। [33]ਲੱਕ। [34]ਜਿਨ੍ਹਾਂ ਦੇ ਪਤਲੇ। [35]ਸਥਨ। [36]ਪੀੜੇ। *ਇਕ ਸ਼੍ਰਾਧ ਜੋ ਹਿੰਦੂ ਮੰਗਲ ਸਮਿਆਂ ਤੇ ਕਰਦੇ ਹਨ।

[illegible] [ਪਿਛਲੇ ਪੰਨੇ ਦੀ ਟੂਕ ਦਾ ਬਾਕੀ] ੧੩. ਖਿਮਾਂਵਾਨ। ੧੪. ਇੰਦ੍ਰੇ ਜਿਤ। ੧੫. ਪਵਿੱਤ੍ਰ। ੧੬. ਨਿੰਮ੍ਰਤਾਵਾਨ। ੧੭. ਤੇਜੱਸ੍ਵੀ। ੧੮. ਦਜਾਲੂ। ੧੯. ਵਾਹਿਗੁਰੂ ਦਾ ਪ੍ਰੇਮੀ। ੨੦ ਸ਼ੀਲਵਾਨ। ੨੧. ਸੰਤੋਖੀ। ੨੨. ਉਪਕਾਰੀ। ੨੩. ਵਿਚੱਖਨ, ਚਤੁਰ। ੨੪. ਸ੍ਰੇਸ਼ਟ ਮਤੀ। ੨੫. ਜਪੀ। ੨੬. ਤਪੀ। ੨੭. ਨਿੰਦ੍ਰਾ ਜਿਤ। ੨੮. ਸਾਹਸੀ। ੨੯. ਸੰਜਮੀ। ੩੦. ਮਾਤਾ ਪਿਤਾ ਦਾ ਕੁਗਤ। ੩੧. ਜਤੀ। ੩੨. ਗਜਨੀ।

੩੮॥ ਅਲੰਕਾਰ[1] ਨਗ[2] ਕੰਚਨ[3] ਭੀਨੇ। ਕਰਨਪੂਰ[4] ਬਰ[5] ਬੇਸਰ[6] ਕੀਨੇ। ਛੁਦ੍ਰਘੰਟਕਾ[7] ਅੰਗਦ[8] ਕੰਛਨ[9]। ਸਬਦ ਕਰਹਿੰ ਜੋ ਪਹਿਰੇ ਅੰਗਨ ॥੩੯॥ ਭਈ ਭੌਨ ਮਹਿੰ[10] ਭਾਰੀ ਭੀਰਾ[11]। ਭੀ ਉਛਾਹ ਕੀ[12] ਧੁਨੀ[13] ਗੰਭੀਰਾ। ਕਪਟ[14] ਬੇਸ[15] ਜਹਿੰ ਦੇਵਬਧੂਟੀ[16]।ਗਾਵਹਿੰ ਮਨਹੁ ਜਗਤ ਸੁਖ ਲੂਟੀ॥ ੪੦॥ ਕਾਲੂ ਆਲਯ[17] ਮੰਗਲ ਸਾਜੇ। ਦਰ ਪਰ[18] ਲਘੁ ਨਿਸ਼ਾਨ[19] ਸ਼ੁਭ ਬਾਜੇ। ਢਾਢੀ ਭਾਟ ਜੁ ਮੰਗਨਹਾਰੇ।ਪਾਇ ਦਰਬ[20] ਕੋ ਗੁਨਨ ਉਚਾਰੇ ॥ ੪੧॥ ਨਰ ਨਾਰੀ ਬਹੁ ਦੇਤਿ ਵਧਾਈ। ਦਰ ਪਰ ਭੀਰ ਭਈ ਅਧਿਕਾਈ। ਦੇਨੋ ਉਚਿਤ ਲਖਨੋ ਜੋ ਜੈਸਾ।ਦੇਤਿ ਭਯੋ ਕਾਲੂ ਤਿਨ ਤੈਸਾ॥੪੨॥ਦੋਹਰਾ॥ ਕਾਲੂ ਤਬ ਸਭਿ ਬਿਧਿ ਕਰੀ ਜੋ ਬੇਦੀ ਕੁਲ ਰੀਤਿ। ਨਰ ਨਾਰੀ ਕੀਰਤਿ ਕਰਤਿ ਪੁਰਿਮਹਿੰ[21]ਪਰਮਪੁਨੀਤ॥੪੩॥ਚੌਪਈ॥'ਬਹੁਧਨਾਢ ਕੇ ਸੁਤਜਨ-ਮਾਹੀਂ। ਅਸ ਉਤਸ਼ਵ ਕੀਨੋ ਕਿਸੁ ਨਾਂਹੀ'।ਕਹਹਿੰ ਪਰਸਪਰ ਮਿਲ ਨਰ ਨਾਰੀ। 'ਜਨਮਜੋ ਸੁਤ ਕੋ ਕਰਮ[22] ਉਜਾਰੀ[23]॥੪੪॥ਖਸ਼ਟੀ[24]* ਕੀਨਿ ਭਲੇ ਕੁਲ ਚਾਲੀ। ਪਾਇ ਸੂਪ[25] ਮਹਿੰ ਬਰਖਤਿ ਸਾਲੀ[26]।ਅਸ਼ਟ ਜੋਗਨੀ ਕਿਧ ਅਭਿਖੇਕਾ[27]। ਕੁਸ਼ਲ ਮਾਂਗ ਸੁਤ ਕੀ ਸਿਰ ਟੇਕਾ॥੪੫॥ ਤ੍ਰੈਦਸ[28] ਦਨੋਸਹਿ[29] ਸੰਖਨਾ[30] ਕੀਨੀ। ਆਯੋ ਦਿਜ[31] ਕਾਲੂ ਸੁਧਿ[32] ਦੀਨੀ। 'ਸਿਸ ਕੋ[33] ਨਾਨਕ ਨਾਮ ਧਰੀਜੈ। ਇਸਕੀ ਸਰਬਰ[34] ਕੋ ਨ ਜਨੀਜੈ'। ੪੬॥ ਪੰਡਤ ਕਹਿ ਸੁ ਪਵਾਯੋ ਚੋਲਾ। ਤਬ ਕਾਲੂ ਮੁਖ ਤੇ ਬਚ ਬੋਲਾ। 'ਰਲਮਿਲ[35] ਨਾਮ ਸੁ ਤੁਰਕਨ ਹਿੰਦੂਨਹਿੰ ਰਾਖਵ ਇਹ ਨਾਮ ਦਿਜਿੰਦੂ! ੪੭॥ ਅਵਰ[36] ਨਾਮ ਕੋ ਸੋਧਿ ਧਰੀਜੈ। ਰਿਦੈ ਸ਼ੁਭਾਸ਼ੁਭ[37] ਭੇਵ ਲਖੀਜੈ॥ ਜੋ ਖੱਤ੍ਰੀ ਕੇ ਕੁਲ ਭਲ ਲਾਗੈ।ਧਰੋ ਨਾਮ ਅਸ ਬਿੱਪ ਸੁਭਾਗੈ॥੪੮॥ਦੋਹਰਾ॥ ਪੂਰਬ ਰਾਖਹਿੰ[38] ਨਾਮ ਜੋ ਪੱਛ ਹਿੰਦੂਅਨ ਜੋਇ।ਸੋ ਤੁਮ ਰਿਦੈ ਵਿਚਾਰਿਕੈ

---

[1]ਗਹਿਣੇ। [2]ਰਤਨ ਤੇ। [3]ਸੋਨੇ ਦੇ। [4]ਕੰਨਾਂ ਦੇ ਵਾਲੇ। [5]ਚੰਗੇ। [6]ਨੱਥ। [7]ਤੜਾਗੀ। [8]ਬੁਹੱਟੇ। [9]ਕੰਙਣ। [10]ਘਰ ਵਿਚ। [11]ਭੀੜ। [12]ਖੁਸ਼ੀ ਦੀ। [13]ਅਵਾਜ਼। [14]ਛਨਾਉਟੀ। [15]ਰੂਪ ਵਿਚ। [16]ਦੇਵਤਿਆਂ ਦੀਆਂ ਵਹੁਟੀਆਂ, ਅਪੱਛਰਾਂ। [17]ਘਰ। [18]ਦਰਵਾਜੇਪੁਰ। [19]ਛੋਟੇ ਨਗਾਰੇ।[20]ਧਨ ਲੈਕੇ।[21]ਨਗਰ ਵਿਚ।[22-23]ਕੋਈ ਉੱਜਲੇ ਭਾਗਾਂ ਵਾਲਾ। [24]ਛਟੀ। [25]ਛੱਜ। [26]ਚਾਵਲ।[27]ਪੂਜਨ। [28]ਤੇਰਾਂ। [29]ਦਿਨਾਂ ਦੀ। [30]ਗਿਣਤੀ। [31]ਬ੍ਰਾਹਮਨ। [32]ਖਬਰ। [33]ਬੱਚੇ ਦਾ। [34]ਬਰੋਬਰ। [35]ਰਲਵਾਂ ਮਿਲਵਾਂ। [36]ਹੋਰ। [37]ਚੰਗਾ ਮਾੜਾ। [38]ਅੱਗੇ ਰਖਦੇ ਰਹੇ ਹਨ।

*ਬਾਲਕ ਜਨਮ ਤੋਂ ਛੇਵੇਂ ਦਿਨ ਦੀ ਰਸਮ, ਜਿਸ ਨੂੰ ਖਸਟੀ, ਛਟੀ ਯਾ ਸਠੀ ਆਖਦੇ ਹਨ।

ਕਹਹੁ ਨ ਤਰਕੈ ਕੋਇ' ॥ ੪੯ ॥ ਚੌਪਈ ॥ ਸੁਨਸੋ ਸ਼ੋਨ[1] ਦਿਜ ਬਚਨ ਉਚਾਰਾ। 'ਯਹਿ ਤੁਮਰੋ ਸੁਤ ਵਡ ਅਵਤਾਰਾ। ਰਾਮ ਕਿਸ਼ਨ ਅਵਤਾਰ ਜੁ ਹਰਿਕਾ। ਪੂਜਤਿ ਹਿੰਦੁ, ਨ ਮਾਨਹਿੰ ਤੁਰਕਾ ॥ ੫੦ ॥ ਇਹ ਸਿਸੁ ਕੋ ਮਾਨਹਿੰਗੇ ਦੋਊ। ਹਿੰਦੁ ਤੁਰਕ ਸਿਖ ਹੁਇ ਸਭਿ ਕੋਊ। ਇਸ ਕੇ ਚਰਨ ਪੋਤ[2] ਕੀ ਨਸਾਈਂ। ਪਾਰ ਪਰਹਿੰ ਪਰਮਾਰਥ ਪਾਈ ॥ ੫੧ ॥ ਸੰਗਤਿ ਕਰਹਿੰ ਤਰਹਿੰ ਭਵ ਸਾਗਰ। ਸਕਲ ਜਗਤ ਮਹਿੰ ਹੋਇ ਉਜਾਗਰ। ਬਹੁਤ ਨਰਨ ਕੋ ਕਰਹਿ ਉਧਾਰਾ। ਨਾਮ ਭਗਤਿ ਦੇ ਦਾਨ ਉਦਾਰਾ ॥ ੫੨॥ ਦੋਹਰਾ ॥ ਵਣ ਤ੍ਰਿਣ ਭੂਮ[3] ਅਕਾਸ਼ ਮਹਿੰ ਹੋਇ ਅਧਿਕ[4] ਪਰਤਾਪ। ਪਰਮ ਪੁਰਾਤਨ[5] ਪੁਰਖ ਪਰ[6] ਮਾਨਵ[7] ਕਰਹਹਿੰ ਜਾਪ ॥ ੫੩ ॥ ਚੌਪਈ ॥ ਗੌ[8] ਗਿਰ[9] ਸਾਗਰ[10] ਮਾਰਗ ਦੋਈਂ[11]। ਨਿਸ[12] ਬਾਸੁਰ[13] ਆਇਸ ਮਹਿੰ[14] ਸੋਈ। ਕਰਿ ਵਿਚਾਰ ਉਰ[15] ਨਾਨਕ ਨਾਮਾ। ਯਾਂਤੇ ਮੈਂ ਰਾਖਸੋ ਅਭਿਰਾਮਾ[16] ॥੫੪॥ ਹਿੰਦੂ ਤੁਰਕ ਜਪਹਿੰਗੇ ਦੋਊ। ਸਮਿਲ ਨਾਮ ਇਹ ਜਾਨਹੁ ਸੋਊ। ਭਵਪੱਤ੍ਰੀ[17]ਮਹਿੰ ਅਹਿ ਸ਼ੁਭ ਬਾਤਾ। ਜੋ ਹੋਰੀ[18]ਸੋ ਭਾਖੀ[19] ਖਯਾਤਾ[20] ॥ ੫੫॥ ਕਾਲੂ ! ਕੂਰ ਨ ਲਖੀਏ ਕੋਊ। ਕਹੀ ਸਾਚ ਨਿਸ਼ਚੈ ਹੁਇ ਸੋਊ। ਨਾਨਕ ਨਾਮ ਅਰਥ ਤਿਹ ਸੁਨੀਏ। ਪਰਮ ਬਰਨ ਬਰ[21] ਉਰ ਮਹਿੰ ਗੁਨੀਏ[22]॥੫੬॥ ਕਵਿੱਤ ॥*ਪ੍ਰਾਕ ਜੋ[23] ਨਕਾਰ[24] 'ਨ' ਪੁਮਾਨ[25]

---

[1]ਕੰਨੀਂ। [2]ਜਹਾਜ। [3]ਜ਼ਿਮੀਨ। [4]ਬਹੁਤ। [5]ਜਿਸਦਾ ਆਦਿ ਨਾ ਹੋਵੇ। [6]ਪਰਮ ਪੁਰਖ। [7]ਮਾਨੁਖ। [8]ਪ੍ਰਿਥਵੀ। [9]ਪਹਾੜ। [10]ਸਮੁੰਦਰ। [11]ਰਾਹ ਦੇਣਗੇ। [12]ਰਾਤ। [13]ਦਿਨ। [14]ਆਗਯਾ ਅਨੁਸਾਰੀ (ਹੋਣਗੇ ਇਸ ਦੇ)। [15]ਦਿਲ ਵਿਚ। [16]ਸੁਹਣਾ [17]ਜਨਮਪੱਤ੍ਰੀ। [18]ਵੇਖੀ। [19]ਕਹੀ। [20]ਪ੍ਰਗਟ। [21]ਬੜੇ ਸ੍ਰੇਸ਼ਟ ਅੱਖਰ। [22]ਵਿਚਾਰੀਏ। [23]ਪਹਿਲਾ ਜੋ। [24]ਨੱਨਾ ਅੱਖਰ। [25]ਪੁਰਖ।

*ਇਸ ਛੰਦ ਵਿਚ ਭਾਈ ਸਾਹਿਬ ਜੀ 'ਨਾਨਕ' ਨਾਮ ਦਾ ਅਰਥ ਵਯਾਕਰਨ ਦੀ ਰੀਤੀ ਅਨੁਸਾਰ ਕਰਦੇ ਹਨ। ਏਕ ਅੱਖਰੀ ਕੋਸ਼ (ਏਕਾਕਸ਼ਰੀ ਕੋਸ਼) ਦੇ ਅਨੁਸਾਰ 'ਨ'ਦਾ ਅਰਥ 'ਪੁਰਖ' ਹੈ, ਏਸ ਪਹਿਲੇ ਨਨੇ ਦੇ ਕੰਨੇ ਨੂੰ 'ਐੜਾ' ਸਮਝੋ, ਇਉਂ 'ਅਨਕ' ਪਦ ਵਧ ਗਿਆ, ਇਸ ਪਦ ਵਿਚ ਆਏ ਦੂਜੇ 'ਨਨੇ' ਵਿਚ ਦੂਜਾ 'ਐੜਾ' ਹੈ,ਇਸ ਲਈ 'ਅਨ' 'ਅਕ' ਇਹ ਦੋ ਪਦ ਬਣੇ। 'ਅਕ' ਦਾ ਅਰਥ ਦੁਖ ਹੈ, 'ਅਨ' ਦਾ ਅਰਥ ਨਹੀਂ ਹੈ, ਜਿਸ ਪੁਰਖ ਨੂੰ ਦੁਖ ਨਹੀਂ, ਜੋ ਸਦਾ ਆਨੰਦ ਸਰੂਪ ਹੈ, ਓਹ ਨਾਨਕ ਹੈ, ਅਰਥਾਤ 'ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ'। ਨ+ਅਨ+ਅਕ=ਨਾਨਕ।
[ਨ=ਪੁਰਖ। ਅਨ=ਨਹੀਂ ਹੈ। ਅਕ=ਦੁਖ] ਜਿਸ ਪੁਰਖ ਨੂੰ ਦੁਖ ਨਹੀਂ ਹੈ।
ਇਕ ਹੋਰ ਵਿਤਪਤੀ ਬੀ ਹੈ:—ਨਾ+ਅਨਕੰ=ਨਾ ਹੋਵੇ ਅਨੇਕਤਾ ਜਿਸ ਵਿਚ।

ਆਬਿਧਾਨ[੧] ਜਾਨਿ[੨] ਤਾਹੂੰ ਤੇ 'ਅਕਾਰ[੩]'ਲੇ 'ਅਨਕ'ਪੁਨ ਤੀਨ[੪] ਹੈ।ਦੂਸਰੇ 'ਨਕਾਰ[੫]'ਤੇ ਨਿਕਾਰ ਕੈ[੬]'ਅਕਾਰ[੩]'ਕਰਿ ਭਯੋ'ਅਨ' 'ਅਕ' ਚਾਰ ਬਰਨ[੭] ਸੁ ਕੀਨਿ ਹੈ। 'ਅਕ' ਨਾਮ ਦੁੱਖ ਕੋ ਬਿਦਤ[੮] ਹੈ ਜਗੱਤ ਮੱਧ[੯],ਜਾ ਨਰ[੧੦] ਕੋ ਨਹੀਂ ਦੁੱਖ,ਸਦਾ ਸੁਖ ਲੀਨ ਹੈ। ਐਸੋ ਇਹ ਨਾਨਕ ਕੇ ਨਾਮ ਕੋ ਅਰਥ ਚੀਨ[੧੧] ਸੱਤਿ ਚਿਦਾਨੰਦ ਨਿਤ ਭਗਤਿ ਅਧੀਨ ਹੈ' ॥੫੭॥ ਦੋਹਰਾ ॥ ਪਰਮ ਹਰਖ ਕਾਲੂ ਕਰਤਿ ਸੁਨ ਦਿਜਬਰ ਕੇ ਬੈਨ। ਸਾਦਰ ਦੀਨ ਉਪਾਇਨੰ[੧੨] ਗਯੋ ਬਹੁਰ[੧੩] ਨਿਜ ਐਨ[੧੪] ॥੫੮॥ ਚੌਪਈ ॥ ਜਾਵਤਿ[੧੫] ਦਿਜਬਰ[੧੬] ਰਿਦੈ ਵਿਚਾਰਤਿ।ਗਟੀ[੧੭] ਗਿਨਤਿ ਹੋਵਤਿ ਅਤਿ ਆਰਤ[੧੮]।–ਦੇਹ[੧੯] ਬ੍ਰਿੱਧ ਭੀ[੨੦] ਬੈਸ[੨੧] ਬਿਹਾਵਾ[੨੨]। ਯਾਂਤੇ ਭਯੋ ਮੁਝ ਮਨ ਪਛੁਤਾਵਾ ॥ ੫੯ ॥ ਨਹਿੰ ਦੇਖਵ ਮੈਂ ਇਹ ਪਰਤਾਪੂ–।ਭੂਰ[੨੩]ਬਿਸੂਰਤਿ[੨੪] ਪੰਡਤ ਆਪੂ।–ਕੌ ਲਗ[੨੫]ਮੈਂ ਜੀਵੋਂ ਜਗ ਮਾਂਹੀ ॥ ਪੂਰਨ ਭਾਗ ਹੈਂ ਕਿ ਮਮ[੨੬] ਨਾਹੀ ॥੬੦॥ ਸਿਸੁਤਾ[੨੭] ਭਜਿ ਆਵਹਿ ਤਰੁਨਾ[੨੮] ਹੀ। ਉਧਰਹਿੰ ਨਰ ਬਹੁ ਸੰਗਤਿ ਪਾਹੀਂ। ਬਿਨੈ ਕਰੋਂ ਮੈਂ ਕਰਹਿੰ ਉਧਾਰਾ। ਕਵ[੨੯] ਬੰਧਨ ਤੇ ਹੁਇ ਛੁਟਕਾਰਾ ॥ ੬੧ ॥ ਦੋਹਰਾ ॥ ਅੰਤਰਜਾਮੀ ਜਾਨਹੀ ਮਮ[੩੦] ਉਰ ਕੀ ਜੋ ਬਾਲ। ਲੀਲਾ ਕਛੁਕ ਦਿਖਾਇ ਮੁਝ ਦਿਹੁ ਉਪਦੇਸ਼ ਦਯਾਲੁ ॥੬੨॥ ਚੌਪਈ ॥ ਸਹਿਤ ਗਯਾਨ ਕੇ ਬੋਲਹਿੰ ਜਬਲੌ[੩੧]। ਰਾਖਹੁ ਇਹ ਸਰੀਰ ਮਮ ਤਬ ਲੌ[੩੨]–। ਕਰਤਿ ਮਨੋਰਥ ਗਯੋ ਨਿਕੇਤਾ[੩੩]। ਜਪਤਿ ਨਾਮ ਅਪਵਰਗਹਿ ਹੇਤਾ[੩੪] ॥ ੬੩ ॥ ਤਿਹ ਪਸ-ਚਾਤਹਿ[੩੫] ਬੀਤਯੋ ਕਾਲਾ[੩੬]। ਸਨੇ ਸਨੇ[੩੭] ਤਨ ਹੋਤਿ ਬਿਸਾਲਾ[੩੮]। ਜਿਹ ਬਿਧਿ ਹਿਰਦੈ ਗਯਾਨ ਮੁਮੋਖੂ[੩੯]। ਨਿਤਪ੍ਰਤਿ[੪੦] ਵਧਤਿ[੪੧] ਦ੍ਵੈਤ ਹਤਿ ਦੋਖੂ[੪੨] ॥ ੬੪ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਨਾਮ ਧਰਨ' ਪ੍ਰਸੰਗ ਬਰਨਨੰ ਨਾਮ ਚਤੁਰਥੋ ਅਧਜਾਯ* । ੪ ॥

---

[੧]ਵਿਵਧਾਨ, ਵਾਚਕ।[੨]ਸਮਝ।[੩]'ਔੜਾ' ਅੱਖਰ।[੪]ਤ੍ਰੈ।[੫]'ਨਨੇ'ਅੱਖਰ ਤੋਂ,[੬]ਕੱਢਕੇ। [੭]ਚਾਰ ਅੱਖਰ। [੮]ਪ੍ਰਗਟ। [੯]ਜਗਤ ਵਿਚ। [੧੦]ਜਿਸ ਪੁਰਖ। [੧੧]ਸਮਝ। [੧੨]ਭੇਟਾ। [੧੩]ਫੇਰ। [੧੪]ਆਪਣੇ ਘਰ। [੧੫]ਜਾਂਦਿਆ। [੧੬]ਬ੍ਰਾਹਮਨ। [੧੭]ਗਿਨਤੀ। [੧੮]ਦੁਖੀ। [੧੯]ਸਰੀਰ। [੨੦]ਬੁਢਾ ਹੋ ਗਿਆ ਹੈ। [੨੧]ਉਮਰ। [੨੨]ਗੁਜ਼ਰ ਚੱਲੀ ਹੈ। [੨੩]ਬਹੁਤ। [੨੪]ਝੁਰਦਾ ਹੈ। [੨੫]ਕਦ ਤਾਈਂ। [੨੬]ਮੇਰੇ। [੨੭]ਬਾਲਪਨਾ। [੨੮]ਜੁਵਾਨੀ। [੨੯]ਸੰਸਾਰ। [੩੦]ਮੇਰੇ। [੩੧]ਜਦ ਤਕ। [੩੨]ਤਦ ਤਕ। [੩੩]ਘਰ। [੩੪]ਮੋਖ਼ ਵਾਸਤੇ। [੩੫]ਪਿੱਛੋਂ। [੩੬]ਗੁਜਰ ਗਿਆ ਕੁਝ ਸਮਾਂ। [੩੭]ਹੌਲੀ ਹੌਲੀ। [੩੮]ਬੜਾ। [੩੯]ਮੁਕਤੀ ਦੇ ਚਾਹਵਾਨਾਂ ਦੇ। [੪੦]ਹਰਿ ਰੋਜ। [੪੧]ਵਧਦਾ ਹੈ। [੪੨]ਤੇ ਦੂਈ ਦਾ ਦੋਸ਼ ਨਾਸ਼ ਹੁੰਦਾ ਹੈ।(*ਇਸ ਨਿਸ਼ਾਨ ਦੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ)

ਅਧਜਾਯ ਪੰਚਮ†।

[ਸ਼੍ਰੀ ਗੁਰੂ ਜੀ ਦੀ ਬਾਲ ਲੀਲਾ]

ਕਵਿੱਤ॥ ਬਿਧਿ ਸੇ ਵੈਰਾਗਪ੍ਰਦ, ਹਰਿਸੇ ਗਿਆਨ ਪਾਲ,ਸ਼ਿਵਸੇ ਬਿਕਾਰਨਾਸ਼ ਸਤਿਗੁਰੁ ਦਾਸ ਕੇ। ਸੀਤਕਰ ਜੈਸੇ ਸੀਤ ਕਰਿ ਸੋ ਬਿਸ਼ਾਗਨਿ ਤੇ,ਤਿਮਰ-ਹਰਨ ਸੇ ਤਿਮਰ ਮੋਹ ਫਾਂਸ ਕੇ। ਧਾਮ ਰਿਦੈ ਸ਼ੁੱਧ ਮੱਧ ਦੀਪਕ ਸੇ ਦੀਪ ਦਿਪੈ, ਮਾਯਾ ਭਿੰਨ ਜੀਵ ਕੋ ਦਿਖਾਵੈਂ ਸੁ ਪ੍ਰਕਾਸ਼ ਕੇ। ਚਰਨ ਸ਼ਰਨ ਕਰ ਪਰਨ, ਹਰਨ ਡਰ, ਤਾਰਨ ਤਰਨ ਅਰਨਵ ਭਵ ਨਾਸ਼ ਕੇ॥ ੧॥

ਬਿਧਿ=ਬ੍ਰਹਮਾ। ਸੇ=ਵਰਗੇ। ਪ੍ਰਦ=ਦਾਤਾ [ਸੰਸ:, ਪ੍ਰਦ:]
ਹਰਿ=ਵਿਸ਼ਨੂ। ਪਾਲ=ਪਾਲਨ ਵਾਲੇ, ਭਾਵ ਦੇਕੇ ਦੇਈ ਰੱਖਣ ਵਾਲੇ। ਸੀਤਕਰ=ਚੰਦ੍ਰਮਾਂ।
ਸੀਤ ਕਰਿ=ਸੀਤਲ ਕਰਨ ਵਾਲੇ, ਠੰਢ ਪਾਉਣ ਵਾਲੇ।
ਬਿਸ਼ਾਗਨਿ=ਵਿਸ਼ੇ ਰੂਪੀ ਅੱਗ [ਸੰਸ:, ਵਿਖਯ+ਅਗ੍ਨਿ]
ਤਿਮਰਹਰਨ=ਸੂਰਜ। ਤਿਮਰ=ਹਨੇਰਾ। ਧਾਮ=ਘਰ।
ਰਿਦੈ=ਹ੍ਰਿਦਯ, ਦਿਲ। ਸ਼ੁੱਧ=ਸਾਫ। ਮੱਧ=ਵਿਚ।
ਦੀਪਕ=ਦੀਵਾ। ਦੀਪ=ਜੋਤ। ਦਿਪੈ=ਜਗਦੀ ਹੈ।

[ਪਿਛਲੇ ਪੰਨੇ ਦੀ ਟ੍ਰਕ *ਹਿਸ਼ਾਨ ਵਾਲੀ]

*ਇਸ ਅਧਜਾਯ ਵਿਚ ਸਮੁੰਦ੍ਰੀਕ ਅਰ ਜਯੋਤਿਸ਼ ਵਿਚਾਰ ਪੰਡਤ ਨੇ ਪੁਰਾਣੇ ਟ੍ਰੀਕੇ ਮੂਜਬ ਕਰਨਾ ਹੀ ਸੀ, ਉਹ ਠੀਕ ਉਤਰਿਆ, ਇਸ ਤੋਂ ਜਯੋਤਿਸ਼ ਆਦਿ ਸੱਚੇ ਹਨ ਕਿ ਨਹੀਂ ? ਇਸ ਸੰਸੇ ਦਾ ਉੱਤਰ ਇਹ ਹੈ ਕਿ ਏਹ ਗਣਤ ਵਿਦ੍ਯਾ ਦੇ ਹਿਸਾਬ ਹਨ, ਜੋ ਰੇਖਾਂ ਤੇ ਨਛੱਤ੍ਰਾਂ ਵਿਚ ਹੋਏ ਮਾਮਲਿਆਂ ਨੂੰ ਯਾਦ ਰੱਖ ਰੱਖ ਤੇ ਵਿਧਾਂ ਮੇਲ ਮੇਲਕੇ ਧੂਵੇ ਬੱਧੇ ਗਏ ਹਨ। ਇਹ ਵਿਗ੍ਯਾਨ ਵਾਂਙੂ ਨਿਸ਼ਚੇ ਬਾਤਾਂ ਨਹੀਂ ਹਨ, ਕਦੇ ਠੀਕ ਢੁਕ ਸਕਦੀਆਂ ਹਨ, ਕਦੇ ਨਹੀਂ।

ਇਨ੍ਹਾਂ ਪਰ ਭਰੋਸਾ ਕਰਕੇ ਇਨ੍ਹਾਂ ਨੂੰ ਜੀਵਨ ਆਧਾਰ ਬਨਾਉਣਾ ਸਤਿਗੁਰਾਂ ਮਨ੍ਹੇ ਕੀਤਾ ਹੈ, ਕਿਉਂਕਿ ਐਸੇ ਪੁਰਖ ਉੱਦਮਹੀਨ ਹੋ ਜਾਂਦੇ ਹਨ, ਤੇ ਵਾਹਿਗੁਰੂ ਤੋਂ ਭਰੋਸਾ ਉੱਠਕੇ ਇਨ੍ਹਾਂ ਧੂਵਿਆਂ ਤੇ, ਜੋ ਸਦਾ ਹੀ ਸੱਚ ਨਹੀਂ ਹੁੰਦੇ, ਜਾ ਟਿਕਦਾ ਹੈ।

†ਮੂਲ ਵਿਚ ਕਵੀ ਜੀ ਨੇ ਅਧਜਾਯ ਦੇ ਅਰੰਭ ਵਿਚ ਨਹੀਂ ਲਿਖਿਆ ਕਿ ਅਮਕਾ ਅਧਜਾਯ ਅਰੰਭ ਹੁੰਦਾ ਹੈ, ਪਰ ਅਧਜਾਯ ਦੇ ਅੰਤ ਵਿਚ ਲਿਖਿਆਹੈ:-'ਇਤ ਸ਼੍ਰੀ.....ਧਜਾਇ'। ਅਸੀਂ ਜੋ ਹੁਣ ਤਕ ਅਧਜਾਯ ਦੇ ਆਰੰਭ ਵਿਚ-ਫਲਾਣਾ 'ਅਧਜਾਯ'-ਲਿਖਦੇ ਆਏ ਹਾਂ, ਪਾਠਕਾਂ ਦੀ ਸੁਗਮਤਾ ਵਾਸਤੇ ਸੀ। ਹੁਣ ਅੱਗੋਂ ਨੂੰ ਅਸੀਂ ਅਧਜਾਯ ਦੇ ਅਰੰਭ ਦੀ ਅਪਣੀ ਇਹ ਮੋਟੀ ਸੂਚਨਾ ਨਹੀਂ ਦਿਆਂਗੇ, ਹਰ ਸਫੇ ਦੇ ਉਤੇ ਲੀਕੋਂ ਬਾਹਰ ਹਰ ਸਫੇ ਦੇ ਅਧਜਾਯ ਦਾ ਅੰਗ ਅਧਜਾਯ ਲੱਭਣ ਵਿਚ ਸਹਾਯਕ ਹੋਵੇਗਾ ਤੇ ਹਰ ਅਧਜਾਯ ਦੇ ਆਦਿ ਵਿਚ, ਉਸ ਅਧਜਾਯ ਵਿਚ ਆਉਣ ਵਾਲੇ ਪ੍ਰਸੰਗ ਤੇ ਅਧਜਾਯ ਦੀ ਗਿਣਤੀ ਥ੍ਰੀਕ ਅੱਖਰਾਂ ਵਿਚ ਦਿੰਦੇ ਜਾਵਾਂਗੇ।

ਸੁ ਪ੍ਰਕਾਸ਼=ਸੁ+ਪ੍ਰਕਾਸ਼=ਭਲਾ ਪ੍ਰਕਾਸ਼ ਕਰਕੇ। ਭਾਵ ਗਜਾਨ ਪ੍ਰਕਾਸ਼ ਦੇਕੇ। ਪਰਨ=ਆਸ੍ਰਾ। ਹਰਨ=ਹਰ ਲੈਣ ਵਾਲੇ। ਤਾਰਨ=ਤਰਨ ਵਾਲੇ। ਤਰਨ=ਜਹਾਜ਼। [ਸੰਸ:, ਤਰਣ]। ਅਰਨਵ=ਅਰ੍ਣਵ-ਸਮੁੰਦ੍। ਭਵ=ਸੰਸਾਰ। ਨਾਸ਼=ਨਾਸ਼ ਕਰਨ ਵਾਲੇ, ਮੁਰਾਦ ਹੈ ਡੋਬ ਲੈਣ ਵਾਲੇ, ਇਹ ਸਮੁੰਦਰ ਦਾ ਵਿਸ਼ੇਸ਼ਣ ਹੈ। (ਅ) ਇਸ ਦਾ ਅਰਥ ਐਉਂ ਬੀ ਕਰਦੇ ਹਨ, (ਸੰਸਾਰ) ਸਮੁੰਦ੍ (ਦੇ ਭੈ) ਨੂੰ ਨਾਸ਼ ਕਰਨ ਵਾਲੇ ਹਨ। (ਏ) ਐਉਂ ਬੀ ਲਗਦਾ ਹੈ:-

ਭਵ=ਜਨਮ। ਨਾਸ਼=ਮਰਨ।

ਜਨਮ ਮਰਨ ਰੂਪੀ ਸਮੁੰਦਰ ਤੋਂ ਤਾਰਨ ਵਾਲੇ ਜਹਾਜ਼।

(ਸ) ਭਵ ਨਾਸ਼=ਭਵਨ+ਆਸ਼ਯ-ਘਰ ਦੀ ਆਸ਼ਾ, ਮੁਰਾਦ, ਆਸ਼ਾ ਤ੍ਰਿਸ਼ਨਾ ਰੂਪੀ ਸਮੁੰਦਰ।

ਅਰਥ-(ਅਪਨੇ) ਦਾਸਾਂ ਨੂੰ ਸ਼੍ਰੀ ਸਤਿਗੁਰੂ ਜੀ ਬ੍ਰਹਮਾਂ ਵਾਂਙੂ ਵੈਰਾਗ ਦੇ ਦਾਤੇ ਹਨ, ਵਿਸ਼ਨੂੰ ਵਾਂਙੂ (ਉਨ੍ਹਾਂ ਨੂੰ) ਗਜਾਨ (ਦੇਕੇ) ਪਾਲਣਾ ਕਰਨ ਵਾਲੇ (ਹਨ), ਸ਼ਿਵ ਵਾਂਙੂ (ਦਾਸਾਂ ਦੇ) ਵਿਕਾਰ ਨਾਸ਼ ਕਰਨ ਵਾਲੇ ਹਨ।

ਵਿਸ਼ੇ (ਰੂਪ) ਅਗਨੀ ਤੋਂ ਚੰਦ੍ਰਮਾ ਵਾਂਙੂ ਸੀਤਲ ਕਰਨ ਵਾਲੇ (ਹਨ, ਅਤੇ) ਮੋਹ ਰੂਪੀ ਅੰਧੇਰੇ ਦੀ ਫਾਹੀ ਨੂੰ ਸੂਰਜ ਵਾਂਙੂ (ਕੱਟਣ ਵਾਲੇ ਹਨ)।

(ਜਿਵੇਂ) ਘਰ ਵਿਚ ਦੀਵੇ ਦੀ ਜੋਤ ਜਗਦੀ ਹੈ, (ਤਿਵੇਂ) ਸਾਫ ਹਿਰਦੇ (ਰੂਪੀ ਘਰ) ਵਿਚ ਗਜਾਨ ਦਾ ਪ੍ਰਕਾਸ਼ ਕਰਕੇ ਜੀਵ ਨੂੰ (ਉਸ ਦਾ ਆਪਣਾ ਆਪ) ਮਾਯਾ ਤੋਂ ਵੱਖਰਾ ਕਰਕੇ ਦਿਖਾ ਦੇਂਦੇ ਹਨ।

(ਸੋ ਐਸੇ ਸਤਿਗੁਰੂ ਜੀ ਮੇਰੇ ਜਿਹੇ ਭਿਖਾਰੀਆਂ ਨੂੰ ਅਪਣੇ) ਚਰਨਾਂ ਦੀ ਸ਼ਰਣ ਦਾ ਆਸਰਾ ਦੇਕੇ (ਜਮ ਆਦਿਕਾਂ ਦੇ) ਭੈ ਨੂੰ ਹਰ ਲੈਣ ਵਾਲੇ ਹਨ (ਅਤੇ) ਡੋਬ ਲੈਣ ਵਾਲੇ ਸੰਸਾਰ (ਰੂਪੀ) ਸਮੁੰਦਰ ਤੋਂ ਤਾਰ ਲੈਣ ਵਾਲੇ ਜਹਾਜ਼ (ਰੂਪ) ਹਨ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ ॥ **ਪਲਨਾ ਪਰ[1] ਪੋਢਾਵਈ ਕਹਿ ਲਲਨਾ[2] ਲੇ ਅੰਕ[3]। ਲਾਲਤਿ[4] ਮਾਤ[5] ਬਿਸਾਲ ਹਿਤ[6] ਸੁੰਘਤਿ[7] ਬਦਨ-ਮਯੰਕ[8] ॥ ੨ ॥ ਚੌਪਈ ॥ ਆਨਨਿ[9] ਆਰਨਜਾਤ[10] ਨਿਹਾਰੀ। ਲੀਲ ਲਲਿਤੀ[11] ਆਰਤ[12] ਹਾਰੀ[13]। ਲੋਚਨ ਅਮਲ[14] ਕਮਲ ਦਲ[15] ਜੈਸੇ[16]। ਨਾਸਾ ਤਿਲ ਪ੍ਰਸੂਨ ਨਹਿੰ ਵੈਸੇ[17] ॥੩॥ ਸੁੰਦਰ ਅਲੰਕਾਰ[18] ਘਰਿਵਾਏ[19]।**

[1]ਪੰਘੂੜੇ ਉਤੇ। [2]ਲਾਡ ਦੇ ਵਾਕ। [3]ਗੋਦੀਲੈਕੇ। [4]ਲਡਾਉਂਦੀ ਹੈ। [5]ਅੰਮੀ। [6]ਬਹੁਤ ਪ੍ਰੇਮ ਨਾਲ। [7]ਚੁੰਮਦੀ ਹੈ। [8]ਚੰਦ੍ਰਮਾ (ਵਰਗਾ) ਮੁਖੜਾ। [9]ਮੁਖ। [10]ਕਵਲ [ਸੰਸ:, ਅਰ੍ਣਜਾਤ]। [11]ਸੁੰਦਰ। [12]ਦੁਖ ਦੇ। [13]ਹਰਨ ਵਾਲੀ। [14]ਸਾਫ। [15]ਕਮਲ ਦੇ ਪੱਤੇ। [16]ਜੇਹੇ। [17]ਨਾਸਾਂ (ਐਸੀਆਂ ਸੁੰਦਰ ਹਨ ਕਿ) ਤਿਲ ਦੇ ਫੁਲ ਐਸੇ (ਸੁੰਦਰ) ਨਹੀਂ ਹਨ। [18]ਗਹਿਣੇ। [19]ਘੜਾਏ।

ਬਿਨ ਦੂਖਨ ਕੈ ਭੂਖਨ ਪਾਏ। ਬਨੀ ਬਾਜਨੀ[1] ਕਿੰਕਨਿ ਚਾਰੀ[2]। ਕਟ ਮਹਿੰ[3] ਪਾਈ ਅਤਿ ਛਬਿ ਵਾਰੀ ॥ ੪ ॥ ਕਰ ਮਹਿੰ[4] ਕਟ[5] ਪਦ[6] ਨੂਪਰ[7] ਸੋਹੈਂ। ਜੋ ਦੇਖੇ ਤਿਸਕੋ ਮਨ ਮੋਹੈਂ। ਦੁਇ ਦੁਇ ਦਸਨ[8] ਅਧਰ[9] ਦੁਤਿ ਹੋਤੀ। ਸੰਪੁਟ[10] ਬਿੱਦ੍ਰਮ ਜਿਉਂ[11] ਜੁਗ ਮੋਤੀ[12] ॥ ੫ ॥ ਅੰਛਣ ਮਹਿੰ[13] ਰਿੰਛਣ[14] ਗਤਿਕਾਰੀ[15]। ਚਰਣਾਂਬੁਜ[16] ਖੈਂਚਤਿ ਬਲਿਹਾਰੀ। ਹੇਰਤਿ[17] ਹਸਤਿ[18] ਹਸਾਵਤਿ ਔਰੀ। ਕਿਲਕਤਿ[19] ਮੁਖ ਤੇ ਮਾਧੁਰ ਠੌਰੀ[20] ॥ ੬ ॥ ਬੇਦੀ ਕੁਲ ਕੀ ਆਨਿ ਬਧੂਟੀ[21]। ਮੂਰਤਿ ਪਿਖਿ ਜਨੁ[22] ਆਨੰਦ ਬੂਟੀ। ਗਹਿ ਕਰਿ ਭੁਜ ਤੇ[23] ਅੰਕ ਬਸਾਵਹਿੰ[24]। ਪਰਮ ਪ੍ਰੇਮ ਕਰਿ ਹਰਖ ਲਡਾਵਹਿੰ॥੭॥ਬੋਲੈਂ ਬਚਨ ਤੋਤਰੇ ਮੀਠੇ। ਸੁਨਹਿੰ ਨਾਰਿ ਨਰ ਲਾਗਹਿੰ ਈਠੇ[25]। ਹੇਰਹਿ[26] ਮਾਤ ਤਾਤ[27] ਅਨੁਰਾਗਹਿ[28]। ਫਿਰਤਿ ਭੂਮਿਕਾ[29] ਮ੍ਰਿਤਕਾ[30] ਲਾਗਹਿ ॥ ੮ ॥ ਲਗੀ ਧੂਰ ਤਨ ਧੂਸਰ[31] ਹੋਏ। ਅੰਬ ਲੇਯ ਅੰਬਾ[32] ਅੰਗ ਧੋਏ। ਮਲਿਕਰਿ ਮੁਖ ਮੱਜਨ[33] ਕਰਿਵਾਯੋ। ਪੋਂਛ ਸਰੀਰ ਅੰਕ ਬੈਸਾਯੋ ॥ ੯ ॥ ਦੋਹਰਾ ॥ ਝਗਲੀ[34] ਝੀਨ[35] ਨਵੀਨ ਪੁਨ ਪਹਿਰਾਈ ਤਨ ਤਾਤ। ਪੈ[36] ਕੋ ਪਾਨ ਕਰਾਇ ਕੈ[37] ਪੌਢਾਏ[38] ਕਰ[39] ਮਾਤ ॥ ੧੦ ॥ ਚੌਪਈ ॥ ਜੁਗਲ[40] ਘਟੀ[41] ਪਲਨਾ[42] ਪਰ[43] ਸੋਏ। ਜਾਗੇ ਬਹੁਰ ਸੁ ਚੇਤਨ ਹੋਏ। ਲਗੇ ਬਾਲ ਲੀਲਾ ਪੁਨ ਕਰਨੇ। ਪਕਰਹਿੰ ਪਰਨਾ[44] ਹੁਇ ਪਗ[45] ਪਰਨੇ[46] ॥ ੧੧ ॥ ਭਯੋ ਚਰਨ ਬਲ,ਹੋਵਹਿੰ ਠਾਢੇ[47]। ਖੇਲਹਿੰ ਬਾਲਨ ਮਹਿੰ ਹਿਤ ਬਾਢੇ।ਕੁਖਨ ਸਬਦ ਪਲਾਵਤਿ[48] ਹੋਵਤਿ। ਨੈਨ ਛਬੀਲੇ ਛਬਿ ਸੋਂ ਜੋਵਤਿ॥ ੧੨ ॥ ਬਿਨ ਬੋਲੇ ਨਹਿੰ ਆਲਯ ਆਵਹਿੰ। ਸ਼ਿਸ਼ੁ[49] ਪਸ਼ਚਾਤ[50] ਪਰਿਪ ਮਹਿੰ[51] ਧਾਵਹਿੰ।ਜਨਨੀ ਅਸਨ[52] ਹਕਾਰਿ[53] ਖੁਵਾਵਹਿ। ਨਹਿੰ ਅਘਾਤਿ[54]

---

[1]ਵੱਜਣ ਵਾਲੀ। [2]ਸੁੰਦਰ ਤੜਾਗੀ । [3]ਲੱਕ ਵਿਚ। [4]ਹੱਥਾਂ ਵਿਚ । [5]ਕੜੇ। [6]ਪੈਰੀਂ । [7]ਝਾਂਜਰਾਂ। [8]ਦੰਦ। [9]ਹੋਠ। [10,11]ਮੂੰਗੇ ਦੇ ਡੱਬੇ ਵਿਚ ਜਿਵੇਂ।[12]ਦੋ ਮੋਤੀ ਹੋਣ । [13]ਵੇਹੜੇ ਵਿਚ। [14]ਰਿੜ੍ਹਦੇ ਹਨ। [15]ਮੁਕਤੀ ਦਾਤੇ। (ਅ) ਚਾਲ ਨਾਲ।[16]ਚਰਣ ਕਵਲ। [17]ਦੇਖਕੇ। [18]ਹਸਦੇ ਹਨ। [19]ਕਿਲਕਾਰੀਆਂ ਮਾਰਦੇ ਹਨ।[20]ਮਿਠਾਸਦਾ ਥਾਂ।[21]ਇਸਤ੍ਰੀਆਂ।[22]ਮਾਨੋਂ।[23]ਬਾਹੋਂ ਫੜਕੇ।[24]ਗੋਦੀ ਬਿਠਾਉਂਦੀਆਂ ਹਨ।[25]ਪਿਆਰੇ। [26]ਵੇਖਕੇ।[27]ਮਾਤਾ ਪਿਤਾ।(ਅ)ਪੁੱਤ੍ਰ ਨੂੰ ਮਾਤਾ ਜੀ।[28]ਪ੍ਰੇਮ ਕਰਦੇ ਹਨ।[29]ਜ਼ਮੀਨ ਤੇ। [30]ਮਿੱਟੀ। [31]ਮੈਲੇ। [32]ਪਾਣੀ ਲੈਕੇ ਮਾਤਾ ਨੇ । [33]ਇਸ਼ਨਾਨ। [34]ਛੋਟਾ ਝੱਗਾ । [35]ਬਰੀਕ । [36]ਦੁੱਧ । [37]ਪਿਵਾਇਕੇ । [38]ਸੁਵਾਏ । [39]ਹੱਥੀਂ । [40]ਦੋ । [41]ਘੜੀਆਂ । [42]ਪੰਘੂੜੇ । [43]ਉਤੇ । [44]ਆਸਰਾ । (ਅ) ਪਲਨਾ=ਪੰਘੂੜਾ। [45]ਪੈਰਾਂ । [46]ਆਸਰੇ। [47]ਖੜੇ ਹੋ ਜਾਂਦੇ ਹਨ । [48]ਭਜਦਿਆਂ । [49]ਬਾਲਕਾਂ ਦੇ ।[50]ਪਿੱਛੇ।[51]ਗਲੀ ਵਿਚ।[52]ਭੋਜਨ।[53]ਸੱਦਕੇ।[54]ਰਜਦੀ ਨਹੀਂ ।

ਦੇਖਤਿ ਬਲ ਜਾਵਹਿ ॥ ੧੩ ॥ ਦੋਹਰਾ ॥ ਦਧਿ[1] ਅਰੁ ਓਦਨ[2] ਮਾਤ ਤੇ ਅਰਧਿਕ[3] ਖਾਇ ਪਲਾਇੰ[4]। ਬਾਲਿਕ ਲੀਲਾ ਕਰਤਿ ਸਭਿ ਅਲਖ ਜੁ ਲਖਨਾ ਨ ਜਾਇ ॥ ੧੪ ॥ ਚੌਪਈ ॥ ਲੈ ਕਰਿ ਕਾਲੂ ਅੰਕ ਦੁਲਾਰਹਿ। ਪਾਵਤਿ ਸੁਖ ਕੋ ਬਦਨ[5] ਨਿਹਾਰਹਿੰ[6]। ਤਜਿ ਕਰਿ ਜਨਕ[7] ਅੰਕ ਕੋ ਜਾਵਹਿੰ। ਰਲਿ ਬਾਲਨ ਸੋਂ ਖੇਲ ਮਚਾਵਹਿੰ ॥ ੧੫ ॥ ਸੁੰਦਰਤਾ ਮੰਦਰ ਮੁਖ ਹੇਰਹਿੰ[8]। ਨਰਨਾਰੀ ਜਾਵਤਿ ਮਗ[9] ਘੇਰਹਿੰ। ਬੋਲਹਿੰ ਬੋਲ ਬੁਲਾਵਹਿੰ ਬਚਨਾ। ਗਿਰਾ ਮਾਧੁਰੀ[10] ਕੀ ਜਨੁ ਰਚਨਾ ॥੧੬॥ ਕਹਹਿੰ ਪਰਸਪਰ[11] ਲੋਕ[12] ਲੁਗਾਈ[13]। ‘ਕਾਲੂ ਭਾਗ ਅਹੈਂ ਅਧਿਕਾਈ[14]। ਜਿਸੁ ਅਵਾਸ[15] ਸੁਤ[16] ਅਸ[17] ਉਪਜਯੋ। ਸਭਿ ਬਿਧਿ ਸੋਂ ਨਿਹਾਲ ਭਵ[18] ਭਯੋ’ ॥ ੧੭ ॥ ਦੋਹਰਾ ॥ ਸਭਿਹਿ ਸੁਭਾਵਕ ਪ੍ਰੇਮ ਮਨ ਕਰਹਹਿੰ ਬਦਨ[19] ਨਿਹਾਰਿ[20]। ਜੈਸੇ ਜਾਤ ਸਮੁੰਦ੍ ਮਹਿੰ ਸਭਿ ਸਰਿਤਾ ਕੋ ਬਾਰਿ[21] ॥੧੮॥ ਚੌਪਈ ॥ ਚਖ[22] ਚਕੋਰ ਲੋਕਨ ਕੇ ਬ੍ਰਿੰਦਾ[23]। ਚੰਦ੍ ਬਦਨ ਦ੍ਰਿਸ਼[24]* ਆਨੰਦ ਕੰਦਾ। ਸੁੰਦਰ ਰੂਪ ਹੇਰਿ[25] ਰਵਿ[26] ਨਸਾਈ[27]। ਜਨੁ ਅਰਬਿੰਦ ਬਦਨ[28] ਬਿਗਸਾਈ ॥੧੯॥ ਘੰਟਕ[29] ਜਿਉਂ ਸੁਨਿਕੈ ਬਰ ਬਾਨੀ। ਰਹੈਂ ਠਾਂਢ[30] ਢਿਗ[31] ਮ੍ਰਿਗਹਿ ਸਮਾਨੀ। ਇਹ ਬਿਧਿ ਬਾਲਕ ਲੀਲਾ ਕਰਿਹੀਂ। ਧਨਾਨ ਜਿ ਧਰਹਿੰ ਭਵੋਦਿਧਿ[32] ਤਰਿਹੀਂ ॥੨੦॥ ਪਾਂਚ ਬਰਖ ਕੀ ਹੋਈ ਬੈਸਾ। ਕਰਨ ਲਗੇ ਕਾਰਜ ਪੁਨ ਐਸਾ। ਲੇਯ ਵਸਤੁ ਘਰ ਬਾਹਰ ਧਾਵਹਿੰ। ਜੋ ਲੇਵਹਿੰ ਸੋ ਜਾਇ ਗਵਾਵਹਿੰ॥੨੧॥ਦੋਹਰਾ॥ਭਾਂਜਨ[33] ਭੂਖਨ[34] ਬਸਨ[35] ਜੋ ਨਿਜ[36] ਨਿਕੇਤ[37] ਤੇ ਲੇਯ। ਜਾਇ[38] ਨਿਰਸਤਹਿੰ[39] ਜਾਇ ਤਹਿੰ[40] ਜਹਿੰ ਅਗਾਤ ਦੀਨੇਯ[41] ॥ ੨੨ ॥ ਚੌਪਈ ॥ ਕਰਤਿ ਨਿਤਾਪ੍ਰਤਿ ਇਹ ਬਿਧਿ ਕਾਰ।

[1]ਦਹੀ। [2]ਚਾਵਲ। [3]ਅੱਧੇ ਕੁ। [4]ਦੌੜ ਜਾਂਦੇ ਹਨ। [5]ਮੁਖ। [6]ਵੇਖਦੇ ਹਨ। [7]ਪਿਤਾ ਦੇ। [8]ਵੇਖਦੇ ਹਨ [9]ਰਾਹ ਵਿਚ। [10]ਮਿਠਾਸ। [11]ਆਪੋ ਵਿਚ। [12]ਪੁਰਖ। [13]ਇਸਤ੍ਰੀ। [14]ਵੱਡੇ। [15]ਘਰ। [16]ਪੁਤ੍ਰ। [17]ਐਸਾ। [18]ਜਗਤ ਵਿਖੇ। [19]ਮੁਖ। [20]ਵੇਖਕੇ। [21]ਨਦੀਆਂ ਦਾ ਜਲ। [22]ਅੱਖਾਂ। [23]ਸਾਰੇ ਲੋਕਾਂ ਦੇ। [24]ਮੁਖ ਚੰਦ੍ਰਮਾਂ ਦੇਖਦੇ ਹਨ। [25]ਵੇਖਕੇ। [26] ਸੂਰਜ ਦੀ। [27]ਤਰ੍ਹਾਂ। [28]ਮੁਖ(ਰੂਪੀ)ਕਵਲ। [29]ਘੰਡੇਹੇੜੇ ਦਾ ਨਾਦ ਜਿਸ ਤੋ ਹਰਨ ਮਸਤ ਹੁੰਦਾ ਹੈ [30]ਖੜੇ ਰਹਿਦੇ ਹਨ। [31]ਕੋਲ। [32]ਸੰਸਾਰ ਸਾਗਰ। [33]ਭਾਂਡੇ। [34]ਗਹਿਣੇ। [35]ਕਪੜੇ। [36]ਅਪਨੇ। [37]ਘਰੋਂ। [38]ਲੈਜਾ ਕੇ। [39]ਸਿੱਟਦੇ ਹਨ। [40]ਉਸ ਥਾਂਵੇਂ। [41]ਜਿੱਥੇ ਕੁ ਅਤਿੱਥੀ ਤੇ ਗ਼ਰੀਬ ਹੋਣ। [ਸੰਸਃ, ਆਗਤ=ਅਤਿੱਥੀ]। (ਅ) ਜੇ ਪਾਠ ‘ਆਗਾਰ’ ਹੋਵੇ ਤਾਂ–ਜਿਥੇ ਕੁ ਗ਼ਰੀਬਾਂ ਦੇ ਘਰ ਹੋਣ [ਸੰਸਃ, ਆਗਾਰ=ਘਰ]।

*ਪਾਠਾਂਤ੍ਰ ਹੈ–ਚੰਦ੍ ਸੁ ਦਰਸ਼ਨ।

ਦਯਾ ਕਰਨ ਕੋ ਜਿਹ ਬਿਵਹਾਰ। ਇਕ ਬਾਸੁਰ ਇਕ ਭਾਂਜਨ[੧] ਲੀਨਾ। ਰੰਕ ਪਿਖਸੋ ਇਕ ਤਹਿੰ ਸੁਟ ਦੀਨਾ ॥ ੨੩ ॥ ਮੁਰਿਕਰਿ ਨਿਜ ਘਰ ਆਏ ਜਬਿਹੀ। ਜਨਨੀ ਹੇਰੇ ਰੋਸੀ ਤਬਹੀ। ਬੂਝਨ ਲਗੀ 'ਕਹਾਂ ਤੈਂ ਗੋਰਾ ? । ਅਬ ਥੋ ਕਰ ਮਹਿੰ,ਭਈ ਨ ਦੇਰਾ' ॥ ੨੪ ॥ ਮੁਖ ਤੇ ਕਹੈਂ ਨ ਉਤਰ ਕੋਊ। ਭਏ ਤੂਸ਼ਨੀ[੨] ਗਤਿਦਾ ਜੋਊ[੩]। ਕਰ ਮਹਿੰ ਲੇ ਲਕਰੀ ਤਬ ਮਾਤਾ। ਡਰਪਾਵਨ ਲਾਗੀ ਨਿਜ ਤਾਤਾ[੪] ॥ ੨੫ ॥ ਦੋਹਰਾ ॥ ਮ੍ਰਿਗ ਅਰਭਕ ਸੋ[੫] ਚਕਿਤ ਚਖੁ[੬] ਕਰੇ ਨੀਚ[੭] ਡਰਿ ਮਾਤ। ਸਜਲ ਭਏ[੮] ਝਖ ਦੋ[੯] ਮਨੋ[੧੦] ਛੋਰਤਿ ਸਰਿਤਾ[੧੧] ਗਾਤ[੧੨] ॥ ੨੬ ॥ ਚੌਪਈ ॥ ਲਾਲੂ ਪਿਤ੍ਰਬੰਧੁ[੧੩] ਤਬ ਆਯੋ ॥ ਕਰੁਨਾ ਰਸ ਮਹਿੰ ਹੋ ਛੁਟਕਾਯੋ[੧੪]। ਰਿਸ ਕੀਨੋ ਕਹਿਹੀ ਪੁਨ ਵਾਕੂ[੧੫]। 'ਬਹੁ ਔਗੁਨ ਕੀਨੇ ਇਨ ਪਾਕੂ[੧੬] ॥ ੨੭ ॥ ਲੇਯ ਸਦਨ ਤੇ ਵਸਤੁ ਜੁ ਹੇਰਹਿ[੧੭]। ਬਹੁਰ ਨ ਆਨਹਿ ਬਾਹਰ ਗੇਰਹਿ। ਨਿਠੁਰ[੧੮] ਨਿਡਰ ਸੁ ਢੀਠ ਇਸ ਜੈਸਾ। ਅਬ ਲੌ ਹੌਂ ਨ ਨਿਹਾਰਸੋ ਐਸਾ॥ ੨੮ ॥ ਪੂਰਬ[੨੦] ਇਨ ਬਹੁ ਵਸਤੁ ਗਵਾਈ। ਹੌਂ ਕਹਿ ਰਹੀ ਸਮਝ ਨਹਿੰ ਆਈ। ਸਾਸਨ[੨੧] ਯੋਗ[੨੨], ਅਬਹਿ ਤੁਝ ਛੋਰਾ। ਐਸਾ ਕਾਜ ਨ ਕਰਿ ਪੁਨ ਔਰਾ' ॥ ੨੯ ॥ ਦੋਹਰਾ ॥ ਜਨਨੀ ਯੌਂ ਸਮਝਾਇ ਕੈ ਉਰ ਭਰਿ ਆਯੋ ਨੇਹੁੰ[੨੩]। ਕਰ ਗਹਿ ਅੰਕ[੨੪] ਬਿਠਾਇਓ ਨਿਜ ਸੁਤ ਕਰੁਨਾਗੇਹੁ[੨੫] ॥ ੩੦ ॥ ਚੌਪਈ ॥ ਪੌਛਤਿ ਈਛਨ[੨੬] ਸ੍ਰਛਾਨਨ ਛਬਿ[੨੭]। ਛਕੀ[੨੮] ਮੋਹ ਮੈਂ ਪਿਖਿ ਜਨਨੀ[੨੯] ਤਬ। ਪਸਚਾਤਾਪ[੩੦] ਕਰਤਿ ਚਿਤ ਮਾਂਹੀ।—ਹਮਰੇ ਸਦਨ ਏਕ ਸੁਤ ਆਹੀ ॥੩੧॥ ਬਾਲ ਬੈਸ ਇਹ ਆਪਨ[੩੧] ਪਰ ਕੋ[੩੨]।ਹਾਨ ਲਾਭ ਨਹਿੰ ਜਾਨਹਿ ਘਰ ਕੋ। ਵਡੋ ਹੋਇ ਸਮਝਹਿ ਸਭਿ ਰੀਤੀ। ਅਬ ਡਰਪਾਵਨ ਕੀ ਨਹਿੰ ਨੀਤੀ– ॥ ੩੨ ॥ ਉਰ ਵਿਚਾਰ ਕਰਿ ਇਹ ਬਿਧਿ

---

[੧]ਭਾਂਡਾ। [੨]ਚੁੱਪ। [੩]ਜੋ ਮੁਕਤੀ ਦਾਤਾ ਹਨ। [੪]ਸੋਟੀ। [੫]ਆਪਣੇ ਪੁੱਤ੍ਰ ਨੂੰ। [੬]ਹਰਨ ਦੇ ਬੱਚੇ ਵਰਗੀਆਂ। [੭]ਹੈਰਾਨ ਅੱਖਾਂ। [੮]ਨੀਵੀਆਂ ਕਰ ਲਈਆਂ। [੯]ਜਲ ਨਾਲ ਭਰ ਗਏ। [੧੦]ਦੋ ਮੱਛ। [੧੧]ਮਾਨੋਂ। [੧੨]ਨਦੀ। [੧੩]ਸ਼ਰੀਰ। (ਦੋਵੇਂ ਨੈਣ) ਜਲ ਨਾਲ ਭਰਕੇ (ਵਹਿ ਟੁਰੇ, ਮਾਨੋਂ) ਦੋ ਮੱਛਾਂ ਦੇ ਸਰੀਰਾਂ ਨੇ ਨਦੀਆਂ ਵਹਾ ਦਿੱਤੀਆਂ। [੧੪]ਚਾਚਾ। [੧੫]ਕਿਰਪਾ ਵਿਚ ਆਕੇ ਛੁਡਾਯਾ। [੧੬]ਬਚਨ—ਮਾਂ ਕਹਿੰਦੀ ਹੈ। [੧੭]ਪਹਿਲੇ। [੧੮]ਵੇਖੇ। [੧੯]ਕਠੋਰ। [੨੦]ਪਿੱਛੇ। [੨੧]ਤਾੜਨਾ। [੨੨]ਲਾਇਕ। [੨੩]ਮੋਹ। [੨੪]ਗੋਦੀ। [੨੫]ਕਿਰਪਾ ਦੇ ਘਰ ਨੂੰ। [੨੬]ਪੁੱਛਦੀ ਹੈ ਅਖਾਂ। [੨੭]ਪਵਿੱਤ੍ਰ ਮੁਖ ਦੀ ਕ੍ਰਾਂਤੀ। [੨੮]ਮਗਨ ਹੋ ਗਈ। [੨੯]ਮਾਤਾ। [੩੦]ਪਛੋਤਾਵਾ। [੩੧]ਅਪਨਾ। [੩੨]ਪਰਾਇਆ।

ਮਾਤਾ।ਤਜਸੋ ਅੰਕ ਤੇ ਹਿਤ ਕਰਿ ਤਾਤਾ[1]।ਖੇਲਨ ਲਗੇ ਬਾਲਿਕਨ ਮਾਂਹੀ। ਜਿਹਕੇ ਦਰਸ਼ਨ ਦੋਖ ਨਸਾਹੀਂ॥੩੩॥ਦੋਹਰਾ॥ ਕਾਲੂ ਲੱਛਨ ਦੇਖਿ ਅਸਿ ਦੈਵਗ[2] ਵਾਕ ਸੰਭਾਰ। ਗਿਨਤ ਗਟੀ[3] ਉਰ ਅਟਪਟੀ[4] ਤਿਹਕੇ ਗਯੋ ਅਗਾਰ[5]॥੩੪॥ਚੌਪਈ॥ ਦਿਜ ਕੋ ਦੇਖਿ ਬਦਨ ਤੇ ਬੋਲਜੋ। 'ਭਲੋ ਆਪ ਨੈ ਜੋਤਿਸ਼ ਟੋਲਜੋ। ਤੁਮਰੋ ਕਹਜੋ ਨ ਫੁਰ ਭਾ[6] ਏਕੂ। ਬਰਨਨ ਕੀਨੇ ਗੁਨ ਜੁ ਅਨੇਕੂ॥੩੫॥ ਤਿਹ ਕੇ ਲੱਛਨ ਤੇ ਮੈਂ ਜਾਨੀ। ਧਨ ਹਾਨੀ ਹੁਇ,ਮਨ ਅਨੁਮਾਨੀ[7]। ਭਲੋ ਛਤਰ ਮੁਝ ਧਾਮ ਫਿਰਾਯੋ। ਅਗਲੀ ਦੀਨੀ ਵਸਤੁ ਗਵਾਯੋ॥੩੬॥ ਜੋ ਲੇਵਹਿ ਸੋ ਜਾਇ ਗਵਾਵਹਿ। ਬੂਝਹਿੰ ਜੋ[8], ਨਹਿੰ ਕਛੂ ਬਤਾਵਹਿ। ਗਨਨਾ ਗਿਨੀ ਗੁਨੀ[9], ਨਿਰਗੁਨੀ[10]। ਤੁਮ ਗੁਨ-ਵਾਨ, ਭਨੀ ਅਨਬਨੀ[11]॥੩੭॥ ਦੋਹਰਾ॥ ਮਨ ਹਰਖਾਵਨ ਕੇ ਨਮਿਤ ਮੁਝ ਸੋਂ ਕਿਧੋਂ[12] ਸੁਨਾਇ। ਗਨਨਾ ਕਰਤੇ ਚੁਕ ਗਏ ਕਿਧੋਂ ਨ ਜਾਨਜੋ ਜਾਇ[13]॥੩੮॥ ਚੌਪਈ॥ ਸੁਨਿ ਕਰਿ ਦਿਜਬਰ ਕਾਲੂ ਬਾਨੀ। ਹੁਤੀ ਅਸ਼ਰਧਾ ਮਹਿੰ ਲਪਟਾਨੀ। ਤਿਸੁ ਉਰ ਸ਼ਰਧਾ ਦੇਵਨ ਹੇਤੂ। ਬੋਲਜੋ ਬਚਨ ਬਿੱਪ ਕੁਲਕੇਤੂ॥ ੩੯॥ 'ਇਕ ਲੱਛਨ ਮੈਂ ਤਬਹੀ ਹੇਰਾ[14]। ਕਹਜੋ ਨ ਸੋ ਪਿਖਿ ਆਨੰਦ ਤੇਰਾ। ਪ੍ਰਗਟ ਭਯੋ, ਮੈਂ ਸੋ ਅਬ ਜਾਨਜੋ। ਜੋ ਤੋਸੋ ਨਹਿੰ ਤਬਹਿ ਬਖਾਨਜੋ॥ ੪੦॥ ਬਾਲਿਕ ਕੇ ਸਨਬੰਧੀ ਜੇਤੇ। ਮਹਿਮਾ ਲਖਿ ਨ ਸਕਹਿੰਗੇ ਤੇਤੇ। ਅਵਰ ਅਨੇਕ ਮਨੁਜ ਵਰੁਸਾਵਹਿੰ[15]। ਕੋਇਕ ਸਨਬੰਧੀ ਸੁਖ ਪਾਵਹਿ॥੪੧॥ਹੋਇ ਤਰੁਨ[16] ਜਬ ਵਧਹਿਪ੍ਰਤਾਪਾ। ਜਿਉਂ ਬਾਵਨ ਤ੍ਰੈ ਲੋਕਨ ਮਾਪਾ[17]। ਪੀਰ ਮੀਰ ਮਾਨਹਿੰਗੇ ਆਨਾ। ਜਿਉਂ ਗੋਕਲ ਮਥੁਰਾ ਭਗਵਾਨਾ[18]॥ ੪੨॥ ਰਾਮਚੰਦ ਸੇ ਗੁਨ ਇਨ ਮਾਹੀ। ਬਿੱਧ[19] ਹੋਹਿੰ ਤਬ ਲਿਹੁ ਪਤਿਆਹੀ। ਹੋਇਂ ਅਚਾਰਜ ਬਜਾਸ ਸਮਾਨੇ*। ਮਾਨਵ ਧੰਨ ਜਿ ਮਨ ਕਰਿ ਮਾਨੇਂ॥ ੪੩॥ ਦੋਹਰਾ॥ ਸੁਤ

---

[1]ਪੁੱਤ੍ਰ। [2]ਜੋਤਸ਼ੀ ਦੇ।[3]ਗਿਣਤੀਆਂ ਗਿਣਦਾ।[4]ਉਲਟੀ ਪੁਲਟੀ।[5]ਘਰ।[6]ਸੱਚਾ ਨਾ ਹੋਯਾ।[7]ਮੈਂ ਵਿਚਾਰੀ ਹੈ।[8]ਜੇ ਪੁੱਛੀਏ।[9]ਗਿਣਤੀ(ਜੋ)ਗਿਣੀ ਹੈ ਗੁਣਾਂ ਵਾਲੀ,ਅਥਵਾ ਵਿਚਾਰਕੇ। [10](ਉਹ) ਗੁਣ ਰਹਿਤ ਹੋਈ ਹੈ। [11]ਉਲਟੀ। [12]ਅਥਵਾ। [13]ਵੇਖਿਆ ਸੀ। [14]ਲਾਭ ਉਠਾਉਣਹਾਰੇ। [15]ਜਵਾਨ। [16]ਜਿਵੇਂ ਬਾਵਨ ਨੇ ਤਿੰਨਾਂ ਲੋਕਾਂ ਨੂੰ ਮਿਣਿਆ ਸੀ (ਇਹ ਬੀ ਜਗਤ ਵਿਚ ਫਿਰੇਗਾ)।[17]ਕ੍ਰਿਸ਼ਨ ਜੀ। [18]ਵਡੇ। *ਪੰਡਿਤ ਜੀ ਅਪਣੇ ਵਡੇਰਿਆਂ ਨਾਲ ਉਪਮਾਂ ਦੇ ਰਹੇ ਹਨ, ਜੋ ਉਨ੍ਹਾਂ ਦੇ ਵਿਚਾਰ ਵਿਚ ਸਭ ਤੋਂ ਉੱਚੀ ਵਡਆਈ ਹੈ।

ਪਰ ਸ਼ਰਧਾ ਉਰ ਕਰਹੁ ਦਰਬ ਪ੍ਰੀਤਿ[1] ਹਰਿ[2] ਕੂਰ[3]। ਪਰਮ ਰੂਪ ਪਰਮਾਤਮਾ ਚਿਦੰ[4] ਚਰਾਚਰ[5] ਮੂਰ[6]॥੪੪॥ ਚੌਪਈ॥ ਹਿਤ ਪ੍ਰਦ[7] ਬਿੱਪ੍ਰਹਿ ਕੀ ਬਰਬਾਨੀ[8]। ਮੁਖ ਬਲ[9] ਅਸੁ[10] ਕਵਿਕਾ[11] ਜਿਵ[12] ਮਾਨੀ। ਅਰਣਵ[13] ਅਮੀ[14] ਕੀਰਤੀ ਦਯਾਲਾ। ਦਿਜ ਕੀ ਉਕਤਿ[15] ਸੁ ਮੁਕਤਨ[16] ਮਾਲਾ ॥ ੪੫ ॥ ਸਾਕ[17] ਬਣਕ[18] ਜਿਉਂ ਕੀਮਤਿ ਤਾਂਹੀ[19]। ਨਹਿੰ ਜਾਨੀ ਕਾਲੂ ਮਨ ਮਾਂਹੀ। ਨਿਜ ਨਿਕੇਤ ਕੋ ਪੁਨ ਚਲਿ ਆਯੋ। ਜਗਤ ਕਾਜ ਹਿਰਦਾ ਬਿਰਮਾਯੋ[20] ॥੪੬॥ ਬਹੁਰੋ ਅਸਤ[21] ਅਹਿਰਪਤਿ[22] ਭਯੋ। ਭਈ ਬਿਭਾਵਰ[23] ਗੁਰੁ ਗ੍ਰਿਹ[24] ਅਯੋ। ਹੇਰਤਿ ਮਾਤ ਰੂਪ ਬਲਿ[25] ਜਾਵਹਿ। ਪਾਨ[26] ਆਪਨੇ ਭੋਜ ਖੁਵਾਵਹਿ ॥੪੭॥ ਦੋਹਰਾ॥ ਪੈ[27] ਪਿਆਇ ਪੁਨ ਮਾਤ ਲੈ ਸੂਤੀ ਸੁਠ[28] ਪਰਯੰਕ[29]। ਪਲਕ[30] ਜੁਟੀ[31] ਸੁੰਦਰ ਬਦਨ ਸਦਨਹਿਲਾਦ[32] ਮਯੰਕ[33] ॥੪੮॥ ਚੌਪਈ॥ ਸਵਾਜਾਮ[34] ਜਬ ਰਹੀ ਤ੍ਰਿਜਾਮਾ[35]। ਜਨਨੀ[36] ਸੁਪਨਾ ਪਿਖ[37] ਅਭਿਰਾਮਾ[38]। ਸੁੰਦਰ ਦੁਤਿ[39] ਬ੍ਰਿੰਦਾਰਕ[40] ਬ੍ਰਿੰਦਾ[41]। ਮਿਲ ਕਰਿ ਆਏ ਕਰਤਿ ਅਨੰਦਾ ॥ ੪੯ ॥ ਮੰਜਲ[42] ਕੁਸਮਾਂਜੁਲ[43] ਮਲਿਯਾਗਰ[44]। ਕਰ[45] ਕਪੂਰ ਬਰ ਗੰਧਿ[46] ਉਜਾਗਰ[47]। ਦੇਖਾ ਏਕ ਸਿੰਘਾਸਨ ਸੁੰਦਰ। ਸੁਚੇ ਮਾਣਿਕ ਗਚ ਰੁਚਿਰੰਦਰ[48] ॥ ੫੦ ॥ ਤਾਂ ਪਰ ਹੇਰਾ ਨਿਜ ਸੁਤ ਬੈਸਾ। ਸ਼ੋਭਾ ਕੋਟ ਕਾਮ ਨਹਿੰ ਤੈਸਾ।ਨਿਰਜੁਰ[49]ਜਜਹਿੰ[50] ਅੰਜੁਲੀ[51] ਜੋਰੀ। ਭਨਤਿ ਬਿਨੈ ਮਨ ਪ੍ਰੀਤ ਨ ਥੋਰੀ ॥ ੫੧ ॥ ਦੋਹਰਾ ॥ ਉਸਤਤਿ ਉਕਤਹਿੰ[52] ਅਨਿਕ ਬਿਧਿ 'ਜੈ ਜੈ' ਬਚਨ ਉਚਾਰਿ। 'ਪਾਵਨ ਪਰਮ ਪੁਰਾਤਨੰ ਪੁਰਖ ਨ ਪਾਰਾਵਾਰ !॥ ੫੨ ॥ ਚੌਪਈ ॥ ਧਰ[53] ਅਲੇਖ[54]

---

[1]ਧਨ ਦੀ ਪ੍ਰੀਤ। [2]ਛੱਡ। [3]ਜੋ ਕੂੜੀ ਹੈ। [4]ਚੇਤਨ। [5]ਜੜ ਜੰਗਮ ਦਾ। [6]ਮੂੱਢ (ਹਨ ਗੁਰੂ ਨਾਨਕ ਜੀ)। [7]ਹਿਤ ਦੇਣ ਵਾਲੀ। [8]ਸ਼ੁਸ਼ਟ ਬਾਣੀ। [9]ਮੁਹਤਾਣੇ। [10]ਘੋੜੇ ਦੀ। [11]ਲਗਾਮ। [12]ਵਾਂਙ। [13]ਸਮੁੰਦਰ। [14]ਅੰਮ੍ਰਿਤ ਦੇ (ਵਰਗੀ)। [15]ਬਾਤ ਚੀਤ। [16]ਮੋਤੀਆਂ ਦੀ। [17]ਸਾਗ। [18]ਵੇਚਣ ਵਾਲਾ। [19]ਤਿਨ੍ਹਾਂ (ਮੋਤੀਆਂ ਦੀ ਮਾਲਾ ਦੀ ਕੀਮਤ ਨਹੀਂ ਜਾਣਦਾ)ਤਿਵੇਂ। [20]ਪਰਚ ਗਿਆ। [21]ਛਿਪਿਆ। [22]ਦਿਨ ਦਾ ਪਤੀ, ਸੂਰਜ। [23]ਸੰਧਯਾ। [24]ਘਰ। [25]ਬਲਿਹਾਰ। [26]ਹੱਥੀਂ। [27]ਦੁੱਧ। [28]ਸੁਹਣੇ। [29]ਪਲੰਘ ਪਰ। [30](ਅੱਖਾਂ ਦੀਆਂ) ਪਲਕਾਂ। [31]ਜੁੜੀਆਂ। [32]ਆਨੰਦ ਦਾ ਘਰ। [33]ਚੰਦ੍ਰਮਾ। [34]ਸਵਾ ਪਹਿਰ। [35]ਰਾਤ੍ਰੀ। [36]ਮਾਤਾ ਨੇ। [37]ਡਿੱਠਾ। [38]ਸੁੰਦਰ। [39]ਸ਼ੋਭਾ ਵਾਲੇ। [40]ਦੇਵਤੇ। [41]ਬਹੁਤਸਾਰੇ। [42]ਉੱਜਲ। [43]ਫੁੱਲਾਂ ਦੇ ਬੁੱਕ। [44]ਚੰਦਨ। [45]ਹੱਥ (ਵਿਚ)। [46]ਚੰਗੀ ਖ਼ੁਸ਼ਬੋ। [47]ਪ੍ਰਗਟ (ਦੇਵਤਿਆਂ ਨੇ ਛਿੜਕਾਏ)। [48]ਸੁੱਚੇ ਤੇ ਸੁਹਣੇ ਮਾਣਿਕ ਅੰਦਰ ਜੜੇ ਹਨ। [49]ਦੇਵਤੇ [50]ਪੂਜਦੇ ਹਨ। [51]ਹੱਥ ਜੋੜਕੇ। [52]ਕਹਿਦੇ ਹਨ। [53]ਧਰਤੀ ਨੂੰ। [54]ਆਸਰਾ।

ਕੇ ਦੇਵਨ ਹੇਤੂ[1]। ਪ੍ਰਗਟੇ ਸ਼੍ਰੀ ਬੇਦੀ ਕੁਲਕੇਤੂ !। ਭਗਤਿ ਜਗਤ ਮਧ ਬਿਦਤ[2] ਕਰਨ ਕੋ। ਕਲਮਲ[3] ਦੁਸ਼ਟਨ ਦੰਭ[4] ਦਰਨ[5] ਕੋ॥ ੫੩ ॥ ਚੌਪਈ॥ ਕਲਿ ਮਹਿੰ ਪਾਵਨ ਪੰਥ[6] ਨਰਨਕੋ। ਪ੍ਰਦ[7] ਸਤਿਸੰਗਤਿ ਜਗਤ ਤਰਨ ਕੋ। ਨਾਮ ਜਪਾਵਨ ਧਯਾਨ ਚਰਨ ਕੋ। ਭਗਤਨ ਦੁਖ ਹਾ[8] ਜਨਮ ਮਰਨ ਕੋ॥ ੫੪ ॥ ਦੇਨਿ ਆਸਰਾ ਏਕ ਸ਼ਰਨ ਕੋ। ਕੁਮਤਿ ਕੁਚਾਲ ਕੁਕਰਮ ਹਰਨ ਕੋ। ਪੀਰ ਮੀਰ ਸਿਧ ਦਰਪ[9] ਛਰਨਕੋ[10]। ਵਾਹਿ-ਗੁਰੂ ਦੇ ਜਾਪ ਰਰਨ[11]ਕੋ[7]॥੫੫॥ਦੋਹਰਾ॥ਇਹ ਬਿਧਿ ਬਿਬੁਧ[12] ਸੁ ਬਦਨ[13] ਬਦ[14] ਪਦ ਅਰਬਿੰਦ ਮਨਾਇ। ਗਏ ਆਪਨੇ ਲੋਕ ਕੋ ਜਹਿੰ ਜਹਿੰ ਤੇ ਜੋ ਆਇ ॥੫੬॥ ਚੌਪਈ॥ ਅਚਰਜ ਭਈ ਹੇਰਿ ਕਰਿ ਮਾਤਾ। ਜਾਨੀ ਪਰੈ ਨ ਗਤਿ[15] ਨਿਜ[16] ਤਾਤਾ[17]। ਭਯੋ ਰਿਦੇ ਮਹਿੰ ਸੰਕ੍ਰਮ[18] ਜਾਗੀ। ਸੁਤ ਅਵੈਵ[19] ਸ਼ਕਿ ਦੇਖਨਿ ਲਾਗੀ ॥੫੭॥ ਚੰਦਨ ਸੋਂ ਚਰਚਤਿ[20] ਹੈਂ ਸਾਰੇ। ਬਹੁ ਸੁਗੰਧਿ ਸੋਂ ਜਜੇ[21] ਨਿਹਾਰੇ[22]। ਸੰਕ੍ਰਮ[23] ਮਨ, ਨਹਿੰ ਥਿਰਤਾ ਹੋਈ। ਕਿਧੌਂ ਸਾਚਿ ਕੈ ਸੁਪਨਾ ਸੋਈ ॥੫੮॥ ਰਿਦੈ ਵਿਚਾਰਤਿ ਆਰਤ[24] ਮਾਤਾ। ਨਿਰਨੈ ਹੋਇ ਨ ਏਕੈ ਬਾਤਾ। ਸੁਤ ਕੀ ਮਹਿੰਮਾ ਮਨ ਮਹਿੰ ਮਾਨੀ।–ਇਹ ਅਵਤਾਰ ਸੱਤਿ ਚਿਤ ਜਾਨੀ ॥ ੫੯ ॥ ਦੋਹਰਾ ॥ ਜਿਸਕੇ ਪਦ ਅਰਬਿੰਦ ਕੋ ਦਿੱਬ[25] ਰੂਪ ਬਹੁ ਆਇ। ਕਰੀ ਆਪਚਿਤ[26] ਪ੍ਰੀਤ ਸੋਂ ਬਾਰਬਾਰ[27] ਸਿਰ ਨਾਇ[28]॥੬੦॥ ਚੌਪਈ ॥ ਹੌਂ[29] ਹੇਰੇ[30] ਸੁਪਨੇ ਕੀ ਨਯਾਈ[31]। ਅਬਲੌ ਚਰਚਨੋ ਬਿਦਤ[32] ਦਿਸਾਈ–। ਚਿਤ ਵਿਚਾਰ ਕਰਤਸੋਂ ਪਰਭਾਤੂ। ਚਢਸੋ ਸੁ ਮਾਰਤੰਡ[33] ਬਖਯਾਤੂ[34] ॥ ੬੧ ॥ ਜਾਨੀ ਨਾਨਕ ਜੀ ਮਨ ਮਾਤਾ। ਤਾਨ ਦਈ ਤਬ ਮੋਹ ਕਨਾਤਾ। ਜਾਗੇ ਪੁਨ ਕਰਿਕੈ ਮੁਖ ਰੂਖਾ। ਕਹੈਂ 'ਮਾਤ ! ਦੇ ਭੋਜਨ, ਭੂਖਾ' ॥੬੨॥ ਨਿਸਕੀ ਭੂਲੀ ਸਕਲ ਵਿਚਾਰਾ। ਲਖੀ–ਰਿਦੇ ਸੁਤ ਮੈਂ[35] ਭੁਖਯਾਰਾ[36]–। ਦਧਿ[37] ਸੋਂ ਅਸਨ[38] ਦੀਨ ਹਿਤ ਖਾਨੇ। ਜਿਉਂ

---

[1]ਦੇਣ ਲਈ। [2]ਪ੍ਰਗਟ। [3]ਪਾਪ। [4]ਪਖੰਡ। [5]ਨਾਸ਼ ਕਰਨ। [6]ਰਾਹ। [7]ਦੇਣ ਲਈ। [8]ਨਾਸ਼ ਕਰਨ। [9]ਹੰਕਾਰ। [10]ਛੜਨ, ਦੂਰ ਕਰਨ ਨੂੰ। [11]ਜਪਾਵਣ ਨੂੰ। [12]ਦੇਵਤੇ। [13]ਮੁਖੋਂ। [14]ਆਖਕੇ। [15]ਗਤੀ,ਹਾਲਤ। [16]ਆਪਣੇ। [17]ਪੁੱਤ੍ਰ ਦੀ। [18]ਸ਼ਿਸ਼ਾ। [19]ਪੁੱਤ੍ਰ ਦੇ ਅੰਗ। [20]ਛਿੜਕੇ ਹੋਏ। [21]ਪੂਜੇ ਹੋਏ। [22]ਵੇਖੇ। [23]ਸ਼ਿਸ਼ੂ ਵਾਲਾ। [24]ਘਬਰਾਈ। [25]ਦੇਵਤੇ। [26]ਪੂਜਾ [ਸ਼ਿਸ਼ਃ ਅਪਚਿਤ]। [27]ਘੜੀ ਮੁੜੀ। [28]ਨਿਵਾਕੇ। [29]ਮੈਂ। [30]ਵੇਖੇ ਸੀ। [31]ਸੁਫਨੇ ਵਾਂਗੂੰ। [32]ਪ੍ਰਤੱਖ। [33]ਸੂਰਜ। [34]ਪ੍ਰਗਟ। [35]ਮੇਰਾ। [36]ਭੁੱਖਾ ਹੈ। [37]ਦਹੀਂ। [38]ਭੋਜਨ।

ਆਗੈ ਜਾਨੈ ਤਿਉਂ ਜਾਨੇ[1] ॥ ੬੩ ॥ ਦੋਹਰਾ ॥ ਅਸਨ ਸਦਨ ਤੇ[2] ਅਚਵਕੈ[3] ਮਿਲੇ ਬਾਲ ਜਹਿਂ ਜਾਲ[4]। ਪਦ ਨੂਪਰ ਕਟ ਕਿੰਕਨੀ ਹੋਵਤਿ ਸ਼ਬਦ ਬਿਸਾਲ ॥ ੬੪ ॥ ਚੌਪਈ ॥ ਬਿਚਰਹਿਂ ਖੇਲਨ ਮਹਿਂ ਅਨੁਰਾਗੇ। ਭਾਗੇ ਭਾਗਹਿਂ ਬਾਲ ਸਭਾਗੇ[5]। ਥਿਰ ਹੋਵਤਿ, ਥਿਤ ਹੋਵਹਿਂ ਸਾਰੇ। ਬੈਸਹਿਂ, ਬੈਸ ਜਾਇਂ ਇਕਬਾਰੇ ॥ ੬੫ ॥ ਨਾਨਕ ਆਨਨ[6] ਭਨਹਿਂ ਕਹਾਨੀ। ਭਗਤਿ ਬਿਰਾਗ ਵਿਖੈ ਜੋ ਸਾਨੀ[7]। ਸ਼੍ਰਵਣ[8] ਮਨਨ[9] ਕਰਿਹਹਿਂ ਨਿੱਧਸ੍ਰਾਸਾ[10]। ਪੁਨ ਸੁਨਨੇ ਕੀ ਵਧਹਿ ਪਿਆਸਾ ॥੬੬॥ ਗਿਰਾ[11] ਸੁਗੰਧਿ ਬਦਨ ਅਰਬਿੰਦਾ। ਜੁਗਤਿ[12] ਯੁਕਤਿ[13] ਸੁੰਦਰ ਮਕਰੰਦਾ[14]।ਬਾਲਬ੍ਰਿੰਦ[15] ਸਮਭਏ ਮਲਿੰਦਾ[16]। ਸ਼੍ਰਵਨ[17] ਪ[18] ਕਰਹਿਂ[19], ਅਗਾਤ ਅਨੰਦਾ[20] ॥ ੬੭ ॥ ਦੋਹਰਾ ॥ ਆਵਤਿ ਜਾਵਤਿ ਮਨੁਜ ਕੋ[21] ਸੁਨਤਿ ਠਾਢ[22] ਹੁਇ ਜਾਇ।ਪੰਡਤ ਸੇ ਮਧੁਰੇ[23] ਲਗਹਿਂ ਕੀਰਤਿ ਬਦਨ ਅਲਾਇਂ ॥ ੬੮ ॥ ਚੌਪਈ ॥ 'ਇਹ ਬਾਲਿਕ ਕੈਸੇ ਬਚ ਬੋਲਹਿ। ਬਾਲ ਬੈਸ ਹੈ ਬੋਲ ਅਮੋਲਹਿ'। ਚੰਦ ਬਦਨ[24] ਤੇ ਸੁਧਾ[25] ਸਮਾਨੀ। ਸ਼ੁਤ ਦਰ ਪਾਨਦ[26] ਬੋਲਤਿ ਬਾਨੀ ॥ ੬੯ ॥ ਲਗੀ ਸਿਸੁਨ ਕੀ[27] ਪ੍ਰੀਤਿ ਘਨੇਰੀ। ਸੰਗ ਨ ਤਜਹਿਂ ਰਹਹਿਂ ਮੁਖ ਹੇਰੀ[28]। ਸਦਨ ਆਇਂ ਜਬ ਦੀਨਾਨਾਥੂ।ਸਿਸੁ ਨਹਿਂ ਤਜਹਿਂ ਰਹਹਿਂ ਹਿਤਸਾਥੂ ॥੭੦॥ ਬਾਹਰ ਚਲਤਮੋਂ ਸੰਗ ਸਿਧਾਰਹਿਂ। ਇਸ ਬਿਧਿ ਨਿਤਪ੍ਰਤਿ ਸੁਖਦ ਬਿਹਾਰਹਿਂ[29]। ਸ਼ੂੱਛ[30] ਬੱਛ[31] ਛੇਮੋਚਿਤ[32] ਬਾਲਾ[33]। ਕਰੇ ਕਿਤੇ ਜੋ, ਦੀਨਦਯਾਲਾ* ॥ ੭੧ ॥ ਦੋਹਰਾ ॥ ਲੀਲਾ ਬਾਲਿਕ ਖੇਲ ਕੀ ਸਲੰਕਾਰ[34] ਸਬਿਲਾਸ† ॥ ਜੋ ਸਿਖ ਧਰਿਹੀ ਧਯਾਨ ਕੋ ਦੇਂ ਸਤਿਗੁਰੁ ਸੁਖ ਰਾਸ[35] ॥ ੭੨ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਬਾਲਕ ਲੀਲਾ' ਬਰਨਨੰ ਨਾਮ ਪੰਚਮੋ ਅਧਜਾਯ ॥੫॥

---

[1]ਜਾਣਨ ਲਗੀ। [2]ਘਰੋਂ। [3]ਛਕਕੇ। [4]ਬਹੁਤ ਸਾਰੇ। [5]ਜੋ ਗੁਰੂ ਜੀ ਭੱਜਣ ਤਾਂ ਭਾਗਾਂ ਵਾਲੇ ਬਾਲ ਬੀ ਭੱਜਦੇ ਹਨ। [6]ਮੁਖੋਂ। [7]ਮਿਲੀ ਹੋਈ। [8]ਸੁਣਨ। [9]ਵਿਚਾਰਨ। [10]ਧਾਰਨਕਰਦੇ ਹਨ।[11]ਬਾਣੀ। [12]ਜੁਗਤੀਆਂ ਦੇ। [13]ਸਹਿਤ। [14]ਸੁਹਣਾਂ ਰਸ। [15]ਸਾਰੇ ਬਾਲ। [16]ਭੌਰੇ ਵਤ ਹੋਏ। [17]ਕੰਨਾਂ ਨਾਲ। [18]ਪੀਵਣਾਂ। [19]ਕਰਦੇ ਹਨ।[20]ਪ੍ਰਾਪਤ ਹੁੰਦਾ ਹੈ ਅਨੰਦ। [21]ਕੋਈ। [22]ਖੜਾ। [23]ਮਿੱਠੇ। [24]ਚੰਦ ਮੁਖ ਤੋਂ। [25]ਅੰਮ੍ਰਿਤ। [26]ਕੰਨਾਂ ਰਾਹੀਂ ਪੀਂਦੇ ਹਨ। [27]ਬਾਲਕਾਂ ਦੀ। [28]ਵੇਖਦੇ। [29]ਵਿਚਰਦੇ ਹਨ । [30]ਪਵਿੱਤ੍ਰ । [31]ਮਨ ਵਾਲੇ । [32]ਮੁਕਤੀ ਲਾਇਕ । [33]ਬਾਲਕੇ। [34]ਅਲੰਕਾਰਾਂ ਸਹਿਤ। [35]ਸਾਰੇ ਸੁਖ। (ਅ) ਸੁਖਾਂ ਦੀ ਰਾਸ । *ਭਾਵ ਦੀਨ ਦਿਆਲ ਸਤਿਗੁਰ ਨੇ ਕਈ ਬਾਲਕੇ ਮਕਤੀ ਦੇ ਲਾਇਕ ਕਰ ਦਿੱਤੇ। †ਪਾਠਾਂਤ੍ਰ ਹੈ-ਸਹਿ ਅਲੰਕਾਰ ਬਿਲਾਸ।

੬. [ਗੋਪਾਲ ਪਾਂਧੇ ਪ੍ਰਤਿ ਉਪਦੇਸ਼]

ਸ੍ਵੈਯਾ–ਸੁੰਦਰ ਸ਼੍ਰੀ ਅਰਬਿੰਦ ਬਨੀ ਗੁਰੁ ਕੀਰਤਿ ਆਨੰਦ ਬ੍ਰਿੰਦ ਜਈ।
ਮੰਜੁਲ ਰੂਪ ਮਰਾਲਨਿ ਉੱਜਲ ਸਾਰਦ ਸ਼ੋਭਤਿ ਨਿੱਤ ਨਈ।
ਜੇ ਗੁਨ ਗ੍ਰਾਹਿ ਗੁਨੀ ਅਲਿ ਕੰਦਲ ਪ੍ਰੀਤਿ ਸੁਗੰਧਿ ਕੀ ਚੀਤ ਭਈ।
ਜਾਚਤਿ ਹੌਂ ਕਰ ਜੋਰਿ ਨਿਹੋਰਤਿ ਮਾਨਸ ਮੋਰੇ ਮੋਂ ਹੋਂ ਥਿਰਈ॥੧॥

ਅਰਬਿੰਦ=ਕਮਲ।
ਬਨੀ=ਫਬ ਰਹੀ ਹੈ, ਬਨ ਬਨ ਪੈ ਰਹੀ ਹੈ, (ਅ) ਬਨੀ=ਬਗੀਚੀ, ਬਾਟਿਕਾ। ਅਰਬਿੰਦ ਬਨੀ=ਕਮਲਾਂ ਦੀ ਬਗੀਚੀ।
ਆਨੰਦ ਬ੍ਰਿੰਦ ਜਈ=ਬ੍ਰਿੰਦ ਆਨੰਦ ਜਈ–ਬਹੁਤੇ ਆਨੰਦ ਉਤਪਤ ਕਰਨ ਵਾਲੀ ਹੈ। ਭਾਵ–ਜਿਸ ਨੂੰ ਦੇਖਿਆਂ ਦਿਲ ਖੁਸ਼ ਹੋਵੇ।
ਮੰਜੁਲ=ਮਨ ਨੂੰ ਭਾਉਣ ਵਾਲਾ, ਪਸੰਦੀਦਾ, ਉੱਜਲ।
ਮਰਾਲ=ਇਕ ਪ੍ਰਕਾਰ ਦੀ ਬੱਤਖ, (ਅ) ਹੰਸ।
ਮਰਾਲ ਦਾ ਬਹੁ ਵਚਨ ਹੈ ਮਰਾਲਨ। ਪਰ ਮਰਾਲਨਿ ਦੇ ਨੰਨੇ ਨੂੰ ਸਿਆਰੀ ਹੋਣ ਕਰਕੇ ਪਦ 'ਮਰਾਲਨਿ' ਦਾ ਅਰਥ ਹੰਸਨੀਆਂ ਬੀ ਕਰਦੇ ਹਨ।
ਸਾਰਦ=ਸ਼ਾਰਦਾ, ਸਰਸ੍ਵਤੀ, ਵਿਦਜਾ ਦੀ ਦੇਵੀ, ਉਸ ਨੂੰ ਕਵੀਆਂ ਨੇ ਉੱਜਲ ਤੇ ਸ਼ੋਭਾ ਵਾਲੀ ਅਤਿ ਸੁੰਦਰ ਮੰਨਿਆਂ ਹੈ।
ਅਲਿ=ਭੌਰੇ।
ਕੰਦਲ=ਕੰਦਲ ਦਾ ਅਰਥ–ਸਮੂਹ ਕਰਦੇ ਹਨ। ਪਰੰਤੂ ਕੰਦਲ ਨਾਮ ਹੈ ਸੋਨੇ ਦਾ, ਨਵੇਂ ਫੁੱਟੇ ਸ਼ਗੂਫੇ ਦਾ, ਜਿਸ ਨੂੰ ਫੁਲ ਪੈਣ। ਇਸ ਤੋਂ ਕੰਦਲ ਦੀ ਮੁਰਾਦ ਬੀ ਪਿੱਛੇ ਕਹੀ ਉੱਜਲਤਾ, ਸੁੰਦਰਤਾ, ਸ਼ੋਭਾ ਵਾਂਙੂ ਖੇੜੇ ਯਾ ਬਿਕਾਸ ਤੋਂ ਹੈ, ਤੇ ਵਿਸ਼ੇਸ਼ਣ ਹੈ ਗੁਣੀ ਜਨਾਂ ਦਾ ਜਿਨ੍ਹਾਂ ਦਾ ਦਿਲ ਯਾ ਮਸਤਕ ਖਿੜੇ ਹੋਏ ਹਨ। ਜੀਕੂੰ ਭੌਰਾ ਫੁੱਲਾਂ ਤੇ ਖੁਸ਼ ਤੇ ਖਿੜੇ ਦਿਲ ਗੁੰਜਾਰ ਕਰਦਾ ਫਿਰਦਾ ਹੈ।
ਕਰਜੋਰਿ=ਹੱਥ ਜੋੜਕੇ। ਨਿਹੋਰਤਿ=ਬੇਨਤੀ, ਤਰਲਾ, ਮਿੰਨਤ।
ਮਾਨਸ=ਮਨ। ਮੋਂ=ਵਿੱਚ।
ਥਿਰਈ=ਥਿਰ ਹੋ, ਟਿਕੋ, ਇਸਥਿਤ ਹੋ।

ਅਰਥ–(ਸ਼੍ਰੀ) ਗੁਰੂ ਜੀ ਦੀ ਸ਼੍ਰੀ ਕੀਰਤੀ ਬਹੁਤੇ ਆਨੰਦ ਨੂੰ ਉਪਜਾਉਣ ਵਾਲੀ ਆਪਣੀ ਸੁੰਦਰਤਾ (ਵਿੱਚ) ਕਮਲਾਂ (ਵਾਙੂ) ਫਬ ਰਹੀ ਹੈ।
(ਹਾਂ ਉਹ ਅਪਣੀ) ਮੰਜਲ–ਰੂਪਤਾ (ਵਿੱਚ) ਹੰਸਾਂ (ਵਾਙੂ) ਉੱਜਲ

(ਅਤੇ ਆਪਣੀ ਸ਼ੋਭਾ ਵਿਚ) ਸ਼ਾਰਦਾ (ਵਾਂਙੂ) ਨਿਤ ਨਵੀਂ (ਤੋਂ ਨਵੀਂ) ਸ਼ੋਭਾ ਦੇ ਰਹੀ ਹੈ।

(ਇਹ ਸੁੰਦਰਤਾ, ਉੱਜਲਤਾ, ਸ਼ੋਭਾ ਦੇਖਕੇ) ਜਿਹੜੇ ਭੋਰਿਆਂ (ਸਮਾਨ) ਰੂਣਾਂ ਨੂੰ ਗ੍ਰਹਣ ਕਰਨ ਵਾਲੇ ਸਮੂਹ ਗੁਣੀ ਜਨ (ਹਨ, ਉਨ੍ਹਾਂ ਦੇ) ਚਿੱਤ ਵਿੱਚ (ਸਦਾ) ਸੁਗੰਧੀ ਲੈਣ ਦੀ ਪ੍ਰੀਤ (ਉਦਿਤ) ਹੋ ਰਹੀ ਹੈ।

(ਉਨ੍ਹਾਂ ਨੂੰ ਵੇਖਕੇ) ਮੈਂ (ਬੀ) ਹੱਥ ਜੋੜਕੇ ਤੇ ਤਰਲੇ ਕਰਦਾ ਹੋਇਆ ਮੰਗਦਾ ਹਾਂ (ਕਿ ਸ਼੍ਰੀ ਗੁਰੂ ਜੀ ਦੀ ਸੁੰਦਰ, ਉੱਜਲ, ਨਿਤ ਨਵੀਂ, ਸ਼ੋਭਾ ਵਾਲੀ ਕੀਰਤੀ ਦੀ ਸੁਗੰਧੀ ਲੈਣ ਦੀ ਪ੍ਰੀਤਿ) ਮੇਰੇ ਮਨ ਵਿਚ ਭੀ ਇਸਥਿਤ ਹੋ ਜਾਵੇ।

ਭਾਵ—ਜੇਕਰ ਪਹਿਲੀ ਤੁਕ ਵਿਚ ਬਨੀ ਦਾ ਅਰਥ ਬਗ਼ੀਚੀ ਕਰੀਏ, ਤਦ ਅੰਤਲੀ ਤੁਕ ਦਾ ਅਰਥ ਐਉਂ ਢੁੱਕੇਗਾ:—ਮੈਂ ਹੱਥ ਜੋੜਕੇ ਤਰਲੇ ਕਰਦਾ ਹੋਇਆ ਮੰਗਦਾ ਹਾਂ (ਕਿ ਉਹ ਗੁਰ ਕੀਰਤੀ ਰੂਪੀ ਕਮਲਾਂ ਦੀ ਸੁੰਦਰ ਫੁਲਵਾੜੀ ਜੋ ਬਹੁਤੇ ਆਨੰਦ ਦੇ ਉਪਜਾਉਣ ਵਾਲੀ ਹੈ) ਮੇਰੇ ਮਨ ਵਿਚ ਇਸਥਿਤ ਹੋਵੇ, (ਭਾਵ ਪ੍ਰਫੁੱਲਤ ਹੋਵੇ)।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚਿੱਤ੍ਰਪਦਾ ਛੰਦ ॥ **ਯਾਬਿਧਿ ਖੇਲਤਿ ਬਾਲਿਕ ਸੋਂ ਮਿਲਿ ਬੋਲਤਿ ਬੋਲ ਬਿਲਾਸ ਬਿਸਾਲ[1]। ਭੁਖਿਤਿ[2]*ਭੁਖਨ[3] ਸੋਂ ਬਿਨ ਦੂਖਨ ਖੋਤਿ ਕਲੂਖਨਿ[4] ਦੀਨ ਦਇਆਲ।ਭੂਰ ਬਿਦੂਖ ਬਿਦੂਖਨ ਮੈਂ[5]ਤਰ ਰੂਖਨ ਕੇ[6] ਕਬਿ ਰਾਜਤਿ[7]ਸਾਲ[8]।ਬਾਲ ਰਹੈ ਅਲਬਾਲਤਿ[9]ਜਾਲ[10]ਬਿਲੋਕਤਿ[11] ਲੋਚਨ[12] ਹੋਤਿ ਨਿਹਾਲ ॥ ੨ ॥** ਮਰਹਰੀ ਛੰਦ ॥ **ਹੋਰਤਿ ਸੁਤ ਕਾਲੂ ਹਰਖ ਬਿਸਾਲੂ ਪਢਨੋਚਿਤ[13] ਮਨ ਜਾਨਿ।—ਹਮ ਕਾਜ ਵਿਸ਼ੇਖਾ ਸੀਖਹਿ ਲੇਖਾ, ਬੈਸ[14] ਅਬਹਿ ਪਹਿਚਾਨ।ਕਾਰੈ ਪਟਵਾਰੀ ਗ੍ਰਾਮਹਿ ਸਾਰੀ ਕਰਨੋਚਿਤ[15] ਤਬ ਹੋਇ। ਪਾਂਧੇ ਪਹਿ ਬੈਸੇ ਹੋ ਮਮ[16] ਜੈਸੇ ਸੰਖਨਾ[17] ਨਿਪੁਨੈ[18] ਸੋਇ ॥ ੩ ॥ ਬਹੁ ਗੁਨੀ ਅਲਾਵਹਿਂ[19] 'ਸੁਤ ਨ ਪਢਾਵਹਿ ਸੋ ਸ਼ਤਰੂ[20] ਸਮ[21] ਤਾਤ[22]। ਸ਼ੋਭਾ ਨਹਿਂ ਪਾਵਹਿ ਮਤਿ ਨਹਿਂ ਆਵਹਿ[23]ਜਗਮੈਂ ਇਹ**

---

[1]ਬੜੇ। [2]ਸਜ ਰਹੇ ਹਨ। [3]ਗਹਿਣਿਆਂ ਨਾਲ। [4]ਪਾਪਾਂ ਨੂੰ ਨਾਸ਼ ਕਰਦੇ ਹਨ। [5]ਭਾਰੇ ਪੰਛਤਾਂ ਵਿਚ ਪੰਡਿਤ। [6]ਤਲੇ ਰੁੱਖਾਂ ਦੇ। [7]ਬਿਰਾਜਦੇ ਹਨ ਕਵੀ। [8]ਤੇ (ਕਵੀ) ਘਰ ਵਿਚ। [9]ਚੋਫੇਰੇ ਵੇਹੜੇ ਰਹੇ। [10]ਸਾਰੇ। [11]ਵੇਖਕੇ। [12]ਅੱਖਾਂ ਨਾਲ। [13]ਪੜ੍ਹਨ ਦੇ ਯੋਗ। [14]ਉਮਰ। [15]ਕਰਨੇ ਦੇ ਲਾਇਕ। [16]ਮੇਰੇ। [17]ਗਿਨਤੀ, ਯਾ ਲੇਖੇ ਵਿਚ। [18]ਚਤੁਰ। [19]ਆਖਦੇ ਹਨ। [20]ਦੁਸ਼ਮਨ। [21]ਬਰੋਬਰ ਹੈ। [22]ਪਿਤਾ। [23](ਉਸ ਬਚੇ ਨੂੰ ਜੋ ਨਾ ਪੜ੍ਹੇ) ਬੁੱਧਿ ਨਹੀਂ ਆਉਂਦੀ।

*ਪਾਠਾਂਤ੍ਰ—ਭੂਪਨ ਭਖਨ।

ਬਖਸ਼ਾਤ[੧]। ਨਹਿੰ ਦਰਬ[੨] ਖਟਾਊ, ਭੋਰ[੩] ਸੁਭਾਊ, ਸਮਝ ਨ ਕੋ[੪] ਬਿਧਿ[੫] ਸੋਇ–। ਇਉਂ ਰਿਦੈ ਵਿਚਾਰਾ–ਕਲ ਭੁਨਸਾਰਾ[੬] ਲੈ ਜਾਵੈਂ ਸੁਤ ਕੋਇ[੭]– ॥੪॥ ਜਬ ਭੀ ਪਰਭਾਤਾ ਲੋਕਰਿ ਤਾਤਾ[੮] ਚਲਨੇ ਭਯੋ ਤਯਾਰ। ਅੱਛਤ[੯] ਭਰਿ ਥਾਰੀਂ[੯] ਬਹੁਰ[੧੦] ਸੁਪਾਰੀ ਲੀਨੀ ਕਰ[੧੧] ਮਹਿੰ ਧਾਰਿ। ਪਟ[੧੨] ਨਵ[੧੩] ਪਹਿਰਾਏ ਸੁਭਗ[੧੪] ਸੁਹਾਏ ਚਲਸੋ ਤਾਤ ਸੰਗ ਤਾਤ[੧੫]। ਗਤਿ[੧੬] ਚੰਚਲ ਚਾਰੀ[੧੭] ਗਜ ਸੁਤ ਵਾਰੀ[੧੮] ਹੇਰਤਿ[੧੯] ਹਰਖਤਿ ਮਾਤ ॥੫॥ ਸੈਯਾ ॥ ਜਲ-ਜਾਤ[੨੦] ਸੇ[੨੧] ਹੈਂ ਪਦ[੨੨] ਜਾਤਿ ਚਲੇ ਗਹਿ[੨੩] ਤਾਤ[੨੪] ਕਰਾਂਗੁਰਿ[੨੫] ਹਾਥ ਉਚਾਈ[੨੬]। ਕਰ[੨੭] ਕੰਕਨ[੨੮] ਸੋਂ ਕਟ[੨੯] ਕਿੰਕਨਿ[੩੦] ਹੈ ਕਲ[੩੧] ਕੁੰਡਲ ਲੋਲ[੩੨] ਕਪੋਲਨ[੩੩] ਝਾਈ[੩੪]। ਦਲ ਲੋਚਨ ਕੰਜ[੩੫] ਬਿਸਾਲ[੩੬] ਭਲੇ ਸਿਰਪੈ ਉਸ਼ਨੀਕਹਿ[੩੭] ਨੀਕ ਬਨਾਈ। ਚਟਸਾਰ[੩੮] ਜਹਾ ਅਤਿ ਚਾਰੁ[੩੯] ਬਨੀ ਬਹੁ ਬਾਰਿਕ ਬਾਰਹਿਦਾਰ ਅਲਾਈ[੪੦] ॥ ੬ ॥ ਦੋਹਰਾ ॥ ਬੈਸੇ ਪਾਧੇ ਪਾਸ ਤਬ ਸ਼੍ਰੀ ਨਾਨਕ ਸੁਖ ਕੰਦ[੪੧]। ਬਾਰਿਕ ਰਵਿ[੪੨] ਸਾ[੪੩] ਹੇਰਿ ਕਰਿ[੪੪] ਜਨੁ[੪੫] ਅਰਬਿੰਦੁ[੪੬] ਅਨੰਦ॥੭॥ ਕਬਿੱਤ ॥ ਕਾਲੂ ਕਹੇ'ਪਾਧਾ! ਸੁਨਿ ਨਾਨਕ ਹਮਾਰੋ ਸੂਨ[੪੭] ਯਾ ਕੋ ਤੂੰ ਪਢਾਇ ਗੁਨ ਦੀਜੈ ਨਿਜ ਹੇਤ ਸੋ[੪੮]। ਦੇਉਂ ਮੈਂ ਉਪਾਇਨ[੪੯] ਗੁਨਾਇਨ[੫੦] ਸੋ ਹੋਇ ਜਬ ਏਕ ਦੋਊ ਹਾਇਨ ਮੈਂ[੫੧] ਕੀਜਿਯੈ ਸੁਚੇਤ ਸੋਂ[੭]। ਐਸੇ ਮੁਖ ਭਾਖਿ[੫੨] 'ਅਭਿਲਾਖ ਹੈ ਪਢਾਵਬੇ ਕੀ' ਸੋਂਪ ਕਰਿ ਆਤਮਜ[੫੩] ਗਵਨਯੋ[੫੪] ਨਿਕੇਤ ਸੋ*। ਪਾਧੇ ਅਹਿਲਾਦਕੈ[੫੫] ਮਹੂਰਤ ਕੋ ਸਾਧਿਕੈ[੫੬] ਸਰੱਸ੍ਵਤੀ ਅਰਾਧਿਕੈ ਜੋ ਸਬੈ ਮਤਿ ਦੇਤਿ ਸੋ ॥ ੮ ॥ ਸੇਖਜਾ[੫੭] ਕੋ ਜੋ ਆਦਿ[੫੮] ਸੋ ਸਿਖਾਵਨ ਕੀ ਸੀਖ ਦੇਤਿ ਸੈਖਜਾ ਤੇ ਅਸੇਖ[੫੯] ਤਾਂ ਕੋ ਸੇਖਜਾ ਕੋ ਸਿਖਾਵਈ। ਜਨਕ[੬੦] ਬਿਸਾਇ ਗਯੋ[੬੧]

[੧]ਪ੍ਰਗਟਹੈ। [੨]ਧਨ। [੩]ਭੋਲਾ। [੪]ਕਿਸੀ। [੫]ਤਰ੍ਹਾਂ ਦੀ [੬]ਸਵੇਰੇ। [੭]ਪੁੱਤ੍ਰ ਨੂੰ। [੮]ਚਾਵਲਾਂ ਦੀ। [੯]ਥਾਲੀ ਭਰਕੇ। [੧੦]ਹੋਰ। [੧੧]ਹੱਥ। [੧੨]ਕਪੜੇ। [੧੩]ਨਵੇਂ। [੧੪]ਸੁਹਣੇ। [੧੫]ਪਿਤਾ ਨਾਲ ਪੁੱਤ੍ਰ। [੧੬]ਟੋਰ। [੧੭]ਸੁੰਦਰ। [੧੮]ਹਾਥੀ ਦੇ ਪੁੱਤ੍ਰ ਵਾਲੀ। [੧੯]ਵੇਖਕੇ। [੨੦]ਕਵਲ। [੨੧]ਵਰਗੇ। [੨੨]ਚਰਣ। [੨੩]ਫੜਕੇ [੨੪]ਪਿਤਾ ਦੇ। [੨੫]ਹੱਥ ਦੀ ਅੰਗੁਲੀ। [੨੬]ਹਥ ਵਿਚ ਫੜਕੇ। [੨੭]ਹੱਥ। [੨੮]ਕੜੇ। [੨੯]ਲੱਕ। [੩੦]ਤੜਾਗੀ [੩੧]ਸੁੰਦਰ। [੩੨]ਚੰਚਲ,ਲਟਕਦੇ। [੩੩]ਗਲ੍ਹਾਂ ਪਰ। [੩੪]ਝਲਕਾਰ,ਛਾਯਾ। [੩੫]ਨੇਤ੍ਰ ਕਵਲ ਦੇ ਪਤੇ ਵਤਾ [੩੬]ਚੌੜੇ। [੩੭]ਪਗੜੀ। [੩੮]ਪਾਠਸ਼ਾਲਾ। [੩੯]ਸੁੰਦਰ। [੪੦]ਪੜ੍ਹ ਰਹੇ ਹਨ। [੪੧]ਸੁਖਦਾਤੇ। [੪੨]ਸੂਰਜ। [੪੩]ਵਰਗਾ। [੪੪]ਵੇਖਕੇ। [੪੫]ਮਾਨੋਂ। [੪੬]ਕਵਲ। [੪੭]ਪੁੱਤ। [੪੮]ਪਿਆਰ ਨਾਲ। [੪੯]ਭੇਟਾ। [੫੦]ਗੁਣਾਂਦਾ ਘਰ। [੫੧]ਇਕ ਦੋ ਬਰਸਾਂ ਵਿਚ। [੫੨]ਆਖਕੇ। [੫੩]ਪੁੱਤ੍ਰ ਸੌਂਪਕੇ। [੫੪]ਚਲਾਗਿਆ। [੫੫]ਖੁਸ਼ਹੋਕੇ। [੫੬]ਸੋਧਕੇ। [੫੭]ਗਿਣਤੀ। [੫੮]ਮੁੱਢ। [੫੯]ਗਿਣਤੀ ਰਹਿਤ। [੬੦]ਪਿਤਾ। [੬੧]ਬੈਠਾਇ ਗਿਆ। *ਪਾਠਾਂਤ੍ਰ–ਸੰਕੇਤ ਸੋਂ–ਬੀ ਹੈ।

ਤਾਂਤੇ ਤਿਹ ਮਾਨ ਕਹਜੋ ਪਢੈਂ ਆਨੁ ਬਾਕ[੧] ਜੈਸੇ ਪਾਂਧਾ ਸੋ ਪਢਾਵਈ। ਜਾਨੁ ਮਤਿਵਾਨ ਅੱਪ੍ਰਮਾਨ ਹਰਖਾਨ[੨] ਮਨ ਕੀਨੋ ਅਨੁਮਾਨ–ਇਹ ਦੇਰਿ ਨ ਲਗਾਵਈ। ਪਢੈ ਤਾਤਕਾਲ ਧਨ ਪਾਇਹੋਂ ਬਿਸਾਲ, ਬਾਲ ਭਲੋ ਮਤਿਸਾਲ[੩] ਤੁੱਲ ਧਾਂਕੀ ਕੋ ਨ ਪਾਵਈ–॥ ੯ ॥ ਇੱਕ ਦਿਨ ਸਾਰੋ ਪਢਜੋ ਪਾਧੇ ਜੋ ਉਚਾਰੇ ਬੈਨ ਸੈਝ ਭਈ ਐਨ ਆਇ ਅਜਰ[੪] ਸੁਹਾਯੋ ਹੈ। ਹੇਰਿ ਹਰਖਾਇ ਮਾਇ ਅੰਕ[੫] ਮੈਂ ਬਸਾਇ ਲਏ ਬੂਝਜੋ 'ਪਢਜੋ ਕੈਸੇ ?' ਪੈੜਾ[੬] ਆਨਨ ਅਲਾਯੋ ਹੈ। ਖਾਇ ਅੰਨ ਰੈਨ ਪੁਨ ਕੀਨੀ ਸੁਖ ਸੈਨ ਤਬ ਜਾਂਕੋ ਕਬ ਭੈ ਨ, ਹੇਰੇ ਚੈਨ ਮਨ ਭਾਯੋ ਹੈ। ਭਈ ਜਬ ਭੋਰ[੭] ਕਾਲੂ ਲੈਕੇ ਪਾਂਧੇ ਓਰ ਗਯੋ,ਸੁਨੀ ਨੁਤਿ[੮] ਗੌਰ[੯] ਤਾਤ[੧੦] ਰਿਦੈ ਹਰਿਖਾਯੋ ਹੈ ॥ ੧੦ ॥ ਪਾਂਧੇ ਨੇ ਹਕਾਰ ਲੀਨ[੧੧] ਬਾਲਨ ਤੇ ਜੁਦਾ ਕੀਨ ਲੇਖੇ ਹੂੰ ਕੀ ਸੀਖ ਦੀਨਿ ਨਾਨਕ ਸੁਜਾਨ ਕੋ । ਭੂਸ਼ਨੀਕ[੧੨] ਭਏ, ਪਾਧਾ ਬਾਰਬਾਰ ਕਹੇ ਬਚ 'ਕੈਸੇ ਤੂੰ ਨ ਬੋਲੈਂ ਅਜ ? ਸੁਨੈਂ ਦੇ ਨ ਕਾਨ[੧੩] ਕੋ। ਭਲੀ ਬਿਧਿ ਕਾਲ[੧੪] ਪੈੜੇ[੬] ਪਢਜੋ ਤੂੰ ਬਿਸਾਲ ਸਭਿ ਤੈਸੇ ਅਬ ਪਢੋ ਹੋਰੋ ਔਰ ਲਰਕਾਨ ਕੋ। ਹੋਵੈਂ ਵਡੋ ਜਬ, ਪਢਜੋ ਕਾਜ ਆਵੈ ਤਬ ਅਬ ਖੇਲਨ ਮੈਂ ਜੀਉ ਤੇਰੋ ਖਾਇਂ ਛੁਛਕਾਨ[੧੫] ਕੋ' ॥ ੧੧ ॥ ਮਰਹਰੀ ਛੰਦ ॥ ਸੁਨਿ ਸ਼ੂੰਨਨ[੧੬] ਬੈਨਾ ਅਨੁਕੰਪੈਨਾਂ[੧੭] ਬਾਨੀ ਭਨੀ ਰਸਾਲ[੧੮]। 'ਕਜਾ ਆਪ ਪਢੇ ਤੁਮ, ਕਰਿਹੋ ਨਿਜ ਸਮ[੧੯] ਕੈ ਲਾਹਾ ਲੈ ਸਾਲ[੨੦]?।ਸੋਮੁਖੀ[੨੧]ਵਿਸ਼ੇਖਾ[੨੨] ਕੋ ਭਲ ਲੇਖਾ ? ਪਾਂਧਾ' ਮੋਹਿ ਬਤਾਇ। ਇਉਂ ਉੱਤਰ ਦੀਜੈ ਮਨ ਸਮਝੀਜੈ ਪੀਛੈ ਮੁਝਹਿ ਪਢਾਇ' ॥੧੨॥ ਹੁਇ ਪਾਧਾ ਬਿਸਮੈ ਅਧਕੁਤ ਰਸ ਮੈਂ ਆਨਨ[੨੩] ਬਚਨ ਅਲਾਇ। 'ਸਭਿ ਜਾਨੋਂ ਗਿਨਤੀ, ਅਵਨੀ[੨੪] ਮਿਨਤੀ, ਡੋਂਢੈ ਗਨਨ[੨੫] ਸਵਾਇ[੨੬]। ਧੋਂਚੇ[੨੭] ਪੁਨ ਊਂਠੈ[੨੮] ਜੋਰਨ ਕੋਠੇ[੨੯] ਗ੍ਰਾਮ ਕਾਰ ਪਟਵਾਰ[੩੦]। ਜਿਸਕੇ ਅਨੁਸਾਰੀ ਰੋਜੀ ਥਾਰੀ[੩੧] ਪਢਹੁ ਨ ਕਿਉਂ ਹਿਤ ਧਾਰਿ ?' ॥੧੩॥

[੧]ਪਿਛੇ ਪਿਛੇ ਪੜ੍ਹੀ ਜਾਣਾ। [੨]ਖੁਸ਼ ਹੋਇਆ। [੩]ਅਕਲ ਦਾ ਘਰ। [੪]ਵੇਹੜੇ। [੫]ਗੋਦੀ। [੬]ਪਹਾੜਾ। [੭]ਸਵੇਰ। [੮]ਉਸਤਤੀ। [੯]ਬੜੀ। [੧੦]ਪਿਤਾ। [੧੧]ਬੁਲਾ ਲਿਆ। [੧੨](ਗੁਰੂ ਜੀ) ਚੁੱਪ ਹੋ ਗਏ। [੧੩]ਕੰਨ। [੧੪]ਕੱਲ। [੧੫]ਸੋਟੀਆਂ। [੧੬]ਕੰਨੀਂ। [੧੭]ਕ੍ਰਿਪਾਲੂ। [੧੮]ਮੁੰਦਰ। [੧੯]ਆਪਣੇ ਵਰਗਾ। [੨੦]ਸ੍ਰੇਸ਼ਟ। [੨੧]ਬੁਧੀਵਾਨਾਂ ਲਈ। [੨੨]ਬਹੁਤ। [੨੩]ਮੁਖੋਂ। [੨੪]ਜ਼ਮੀਨ ਦੀ। [੨੫]ਡਿਓਢੇ ਦੀ ਗਿਣਤੀ। [੨੬]ਸਵਾਏ। [੨੭]ਸਾਢੇ ੪ ਦਾ ਪਹਾੜਾ। [੨੮]ਸਾਢੇ ਤਿੰਨ ਦਾ ਪਹਾੜਾ। [੨੯]ਇਮਾਰਤੀ ਕੰਮ। (ਅ) ਤਿਜਾਰਤ, ਮਿਤੀ ਕਾਟਾ ਤੇ ਸੂਦ ਦੇ ਵੇਰਵੇ ਭਰਨੇ ਆਦਿ। [੩੦]ਪਿੰਡਾਂ ਦਾ ਪਟਵਾਰੀ ਦਾ ਕੰਮ। [੩੧]ਆਪਦੀ।

'ਇਨ ਬਿਧਿ ਜੀ ਬਾਧਾ[1], ਸੁਨਿ ਸ਼ੁਤ[2] ਪਾਧਾ ! ਵਾਹੇ ਪਰਨ ਅਪਾਰ। ਕਿਹ ਕਾਜ ਨ ਆਵਹਿ ਜਬ ਦੁਖ ਪਾਵੈਹਿ ਹੋਤਿ ਨਹੀਂ ਛੁਟਕਾਰ। ਸਕਿ ਬੈਸ ਬਿਹਾਵਹਿ ਪੁਨ ਪਛੁਤਾਵਹਿ ਜਬ ਜਾਵਹਿ ਜਮ ਦ੍ਵਾਰ। ਇਹ ਲੇਖਾ ਗਾਹੈ[3] ਛੁਟਸੋ ਜਿ ਚਾਹੈ ਜੋ ਮੈਂ ਕਰੋਂ ਉਚਾਰ[4] ॥ ੧੪ ॥ ਦੋਹਰਾ ॥ ਕਮਲ ਬਦਨ ਸੁਖ ਸਦਨ[5] ਗੁਰ ਕਰੁਨਾ[6] ਮਨ ਪਰ ਲਯਾਇ। ਪਾਧੇ ਪ੍ਰਤਿ ਕਲਯਾਨਦਾ[7] ਬੋਲੇ ਸਬਦ ਉਠਾਇ ॥੧੫॥ ਸਿਰੀ ਰਾਗੁ ਮਹਲੁ ੧ ॥

ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ ਕਰਿ ਚਿਤੁ ਲਿਖਾਰੀ ਗੁਰ ਪੁਛਿ ਲਿਖੁ ਬੀਚਾਰੁ ॥ ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥ ੧ ॥ ਬਾਬਾ ਇਹੁ ਲੇਖਾ ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥ ੧ ॥ ਰਹਾਉ ॥

ਚੌਪਈ। ਕਵੀ ਕਹੈ 'ਯਾਂਕੋ ਸੁਨਿ ਟੀਕਾ। ਸ਼੍ਰੀ ਮੁਖ ਨਿਕਸਯੋ ਕਲ[7] ਪਦ ਨੀਕਾ[8]। ਪੁਰਾ[9] ਸਾਰਦਾ[10] ਫੁਰੀ ਸੁਹਾਵਹਿ। ਪਦਵੀ ਪਰਾ[11] ਜਾਸੁ ਤੇ ਪਾਵਹਿ ॥ ੧੬ ॥ ਦੇਹਿ ਧਰਾ ਜਾਂ ਕਾਰਨ ਧਰਨੀ[12]। ਬਯ ਲਘੁ[13] ਕਰਨ ਲਗੇ ਸੋ ਕਰਨੀ। ਅਨਵਸਥਾ[14] ਉਪਦੇਸ਼ਕ ਕੇਰੀ। ਧਰਾ ਅਧੀਰਜ[15] ਸਕਹਿੰ ਨ ਹੇਰੀ ॥ ੧੭ ॥ ਪਾਧੇ ਪ੍ਰਤਿ ਪੂਰਬ ਉਪਕਾਰਾ। ਭਵ[16] ਤਾਰਨ ਹਿਤ ਸ਼ਬਦ ਉਚਾਰਾ। ਚਤੁਰਬੇਦ ਬਰ[17] ਸਾਰ[18] ਲਖਾਯਾ। ਤਰਹਿੰ ਸਿ[19] ਨਰ ਸੁਨਿ ਮੰਨ ਵਸਾਯਾ ॥ ੧੮ ॥ ਦੋਹਰਾ ॥ ਦੇਹਿ ਦੀਵਟੀ[20] ਕੇ ਵਿਖੇ ਨੇਹਿ[21] ਮੋਹ ਭਰਪੂਰ। ਬਾਤੀ[22] ਬਿਸ਼ਿਯਨ ਬਾਸ਼ਨਾ, ਅਗਨਿ ਗਯਾਨ ਤੇ ਦੂਰ ॥੧੯॥ ਚੌਪਈ ॥ ਗੁਰ ਪ੍ਰਸਾਦਿ ਕਰਿ ਢਿਗ[23] ਜਬ ਹ੍ਵੈਹੈ। ਆਤਮ ਗਯਾਨ ਲੇਯ ਪਦ ਪੈ ਹੈ। ਸ਼੍ਰੀ ਨਾਨਕ ਹੁਇ ਗੁਰੁ ਦੁਖ ਖੋਊ। ਕੇ ਪ੍ਰਸੀਦ ਉਪਦੇਸ਼ਯੋ ਸੋਊ' ॥੨੦॥ 'ਨੇਹਿ[21] ਮੋਹ ਜਬ ਪਾਧਾ ! ਜਾਰਹੁ ਗਯਾਨ ਅਗਨਿ ਸੋਂ ਸਗਲ ਨਿਵਾਰਹੁ। ਸ਼ਰਧਾ ਧਰ[24] ਕਾਜਰ ਬਰ[25] ਪਾਵਹੁ। ਹੈ ਤਨ[26] ਤਜਨਾ ਘਸਨ ਸਵਾਰਹੁ ॥ ੨੧ ॥ ਸੁਮਤਿ ਸਾਰ ਕੋ[27] ਕਾਗਦ ਕਰੀਏ। ਭਾਉ ਕਲਮ ਕਰਿ ਮਨ ਕਰ[28] ਧਰੀਏ। ਲੇਖਕ ਚਿੱਤ ਬੂਝ[29] ਗੁਰਦ੍ਵਾਰਾ।

---

[1]ਜੀਵ ਬੱਧਾ। [2]ਕੌਨੀਂ। [3]ਵਿਚਾਰ। [4]ਸੁਖ ਦਾ ਘਰ। [5]ਕਿਰਪਾ। [6]ਮਕਤੀ ਦਾਤਾ। [7]ਸੁੰਦਰ। [8]ਚੰਗਾ। [9]ਪਹਿਲਾਂ। [10]ਬਾਣੀ। [11]ਉੱਚੀ। [12]ਜਿਸ ਵਾਸਤੇ ਧਰਤੀ ਹੈ। [13]ਉਮਰ ਛੋਟੀਤੋਂ। [14]ਉਮਰ ਨਹੀਂ ਸੀ (ਅਜੇ)। [15]ਧਰਤੀ ਨੂੰ ਵਿਆਕੁਲ। [16]ਸੰਸਾਰ ਤੋਂ । [17]ਸ੍ਰੇਸ਼ਟ। [18]ਸਿੱਧਾਂਤ। [19]ਓਹ। [20]ਦੇਹੀ ਰੂਪ ਦੀਵੇ ਦੇ ਭਾਂਡੇ। [21]ਤੇਲ। [22]ਬੱਤੀ [23]ਨੇੜੇ। [24]ਸ਼ਰਧਾ ਧਾਰਨ ਕਰਨੀ। [25]ਸ੍ਰੇਸ਼ਟ ਕਾਜਲ। [26]ਦੇਹ ਅਭਿਮਾਨ। [27]ਸ੍ਰੇਸ਼ਟ ਬੁੱਧੀ ਦਾ। [28]ਮਨ (ਰੂਪੀ)ਹੱਥਵਿਚ [29]ਪੁੱਛਕੇ।

ਲਿਖਿਯੇ ਸੱਤਾਸੱਤਿ[੧] ਵਿਚਾਰਾ ॥ ੨੨ ॥ ਦੋਹਰਾ ॥ ਅਸ ਲੇਖਾ ਲਿਖਿ ਜਾਨਿ ਤੂੰ ਜਿਸਤੇ ਊਨ ਨ ਹੋਇ। ਲਿਖਹੁ ਨਾਮ, ਤਿਹ ਸਿਫਤਿ ਲਿਖ, ਅੰਤ ਨ ਪਰ ਉਰ[੨] ਕੋਇ ॥ ੨੩ ॥ ਚੌਪਈ ॥ ਜਿਹ ਸਥਾਨ ਲੇਖਾ ਧਮ ਲੇਈ। ਸੱਚ* ਨਿਸ਼ਾਨੀ ਹੇਰਿ ਮੁਚੇਈ[੩]। ਕੋਸ਼ਪ[੪] ਹੋਇ ਸ਼ਾਹ ਕੋ ਜੈਸੇ। ਤਿਹਤੇ ਸੁਲਕ[੫] ਛੁੱਤ[੬] ਲੇ ਕੈਸੇ ॥ ੨੪ ॥ ਆਪ ਉਪਾਧਨ[੭] ਦੇਯ ਮਿਲੈਹੈ। ਡਰ ਉਰ ਕਰਿ ਪੁਨ ਸੁਕੁਚ ਚਲੈਹੈ। ਅਸ ਲੇਖਾ ਜੇ ਤੁਵ ਉਰ ਪਾਧਾ। ਉਧਰਹਿ ਗੋ ਭਵ[੮] ਸਿੰਧੁ ਅਗਾਧਾ ॥ ੨੫ ॥ ਜੀਵ ਅਨੇਜ[੯] ਜਾਇ ਜਿਹ ਜਾਈ। ਪਰਮ ਮੀਤਿ ਜਿਉਂ ਤਹਾਂ ਸਹਾਈ। ਸਾਰਬਭੂਮ[੧੦] ਸ਼ਰਨ ਜਿਹ ਪਰਨਾ। ਤਿਨ ਨਰ ਉਰ ਡਰ ਕਿਉਂ ਫਿਰ ਕਰਨਾ[੭] ॥੨੬॥ ਦੋਹਰਾ ॥ ਸੁਨਿ ਸ਼ੋਨਨ ਮਨ ਗੁਨਹਿ ਪੁਨ ਪਾਧੇ ਅਚਰਜ ਚੀਨਿ।–ਦੁਤਿਯ ਇੰਦੁ[੧੧] ਰਾਕਿੰਦੁ† ਜਿਉਂ[੧੨] ਜੌਨ੍ਹ[੧੩] ਬੈਨ[੧੪] ਇਨ ਕੀਨਿ–॥ ੨੭ ॥ ਚੌਪਈ ॥ ਚਿਤ ਚਕੋਰ ਰੁਚਿ[੧੫] ਚਮਕੀ ਚਾਰੂ[੧੬]।–ਬਾਲਨ ਤੁੱਲ, ਨ ਬਾਲ ਅਚਾਰੂ[੧੭]। ਕਲਾ ਬਿਸਾਲ ਦਯਾਲੁ ਭਲਿਭਾਂਤੀ। ਜਨੁ ਕਲਿਮਲ[੧੮] ਕਲਿ[੧੯] ਬਲਿ[੨੦] ਆਰਾਤੀ[੨੧]– ॥ ੨੮ ॥ ਸੂਝ[੨੨] ਪਰੀ ਬੂਝਨ ਹਿਤ ਉਦਤਜੋ[੨੩]। ਕਮਲ ਬਦਨ[੨੪] ਅਲਿ ਬਚ[੨੫] ਗੁਰ ਵਿਦਤਜੋ[੨੬]। 'ਆਰਜ ਸੁਜਨ[੨੭] ਭਜਨ ਜਲ ਮੀਨਾ[੨੮]। ਸੁਨੇ ਸੁ ਦੇਖੇ, ਮੈਂ ਅਤਿ ਦੀਨਾ[੨੯] ॥ ੨੯ ॥ ਅਸਨ[੩੦] ਬਸਨ-ਤਨ[੩੧] ਪ੍ਰਾਪਤਿ ਨਾਂਹੀ। ਆਵਹਿੰ ਖਾਹਿੰ, ਰੰਕ ਸੇ ਆਹੀਂ[੩੨]। ਇਸ ਕਰਿ ਮੁਰ ਉਰ ਸ਼ਰਧਾ ਹਾਰੀ। ਸਿਰ ਮਰਨਾ ਸਭਿਹਿਨਿ ਇਕਸਾਰੀ' ॥ ੩੦ ॥ ਦੋਹਰਾ ॥ ਧਰਾ ਧੀਰ ਦਾ[੩੩] ਧਰਮ ਧੁਰ[੩੪] ਪਾਧੇ ਕੇ ਸੁਨਿ ਬੈਨ। ਦੁਤਿਯ ਸ਼ਬਦ ਪਦ ਬਦਨ ਤੇ ਬਦਤੰ[੩੫] ਸ਼ਰਧਾਦੈਨ ॥ ੩੧ ॥ ਸ਼੍ਰੀ ਮੁਖਵਾਕ।

---

[੧]ਸੱਚ ਤੇ ਝੂਠ ਦੀ। [੨]ਪਾਰ ਉਰਾਰ। [੩]ਵੇਖਕੇ ਛੋੜ ਦੇਸੀ। [੪]ਖਜ਼ਾਨਚੀ।[੫]ਮਾਮਲਾ।[੬]ਨੇਕਰ।[੭]ਭੇਟਾ। [੮]ਸੰਸਾਰ। [੯]ਨਿਤਾਣਾ। [੧੦]ਚੱਕ੍ਰਵਰਤੀ ਦੀ। [੧੧]ਦੂਜ ਦੇ ਚੰਦ੍ਰਮਾ (ਬਾਲਕੇ) ਨੇ। [੧੨]ਪੂਨਜਾਂ ਦੇ ਚੰਦ ਵਾਂਙੂ। [੧੩](ਰੂਪ) ਚਾਂਦਨੀ [੧੪]ਬਚਨ। [੧੫]ਚਾਹ।[੧੬]ਸੁੰਦਰ। [੧੭](ਹੋਰ)ਬਾਲਾਂ ਦੇ ਬਰੋਬਰ ਨਹੀਂ (ਹਨ ਇਸ) ਬਾਲ ਦੇ ਕਰਤੱਵਜ। [੧੮]ਪਾਪ। [੧੯]ਕਲਜੁਗ। [੨੦]ਬਲਵਾਨ। [੨੧]ਵੈਰੀ,ਮਾਨੋਂ ਕਲਜੁਗ ਦੇ ਬਲੀ ਪਾਪਾਂ ਦੇ ਵੈਰੀ ਹਨ। [੨੨]ਸਮਝ। [੨੩]ਪੁਛਣ ਵਾਸਤੇ ਤਿਆਰ ਹੋਇਆ। [੨੪]ਮੁਖ। [੨੫]ਭੌਰੇ ਰੂਪੀ ਵਾਕ। [੨੬]ਗੁਰੂ ਜੀ ਦੇ (ਸਨਮੁਖ) ਪ੍ਰਗਟ ਕੀਤੇ। [੨੭]ਸ੍ਰੇਸ਼ਟ ਭਗਤ। [੨੮]ਭਜਨ ਰੂਪੀ ਜਲ ਵਿਚ ਮੱਛੀ ਵਾਂਙੂ (ਰਹਿਣ ਵਾਲੇ) ਮੈਂ ਸੁਣੇ ਦੇਖੇ ਹਨ। [੨੯]ਅਤਿ ਗਰੀਬ। [੩੦]ਭੋਜਨ। [੩੧]ਕਪੜੇ ਸ਼ਰੀਰ ਦੇ। [੩੨]ਕੰਗਾਲਾਂ ਵਰਗੇ ਹਨ। [੩੩]ਜ਼ਮੀਨ ਨੂੰ ਧੀਰਜ ਦੇਣ ਵਾਲੇ। [੩੪]ਧਰਮ ਦਾ ਆਸਰਾ (ਗੁਰੂ ਜੀ)। [੩੫]ਕਿਹਾ। *ਪਾਠਾਂਤ੍ਰ ਸਚੇ। ਭਾਵ ਇਕੋ ਹੈ:–ਸੱਚੇ ਨਾਮ ਦੀ। †ਪਾਠਾਂਤ੍ਰ–ਰਾਕੇਂਦ੍।

ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥ ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥ ੨ ॥

ਚੌਪਈ ॥ 'ਨਹਿੰ ਪਾਧਾ ਉਰ ਧਾਰਹੁ ਐਸੇ। ਅਗਜਾਨੀ ਨਰ ਮਰਿ ਹੈ ਜੈਸੇ। ਸਹਿ[1] ਸ਼ੋਕਨ ਸੋਂ ਮਰਨਾ ਤਿਨਕੋ। ਜਨਮ ਜੋਨਿ ਪੁਨ ਪੁਨ ਤਿਨ, ਗਨ-ਕੋ[2] ॥ ੩੨ ॥ ਨਿਤ ਚਿਤ ਹਰਖਤਿ ਸੰਤ ਸੁਖੈਨਾ। ਜਮਦੂਤਨਿ ਤੇ ਤਿਨ ਮਨਿ ਭੈ ਨਾ। ਸਦ ਖੁਸ਼ੀਆ ਚਿਤ ਚਾਉ ਘਨੇਰਾ। ਜਪਤਿ ਨਾਮ ਹਰਿ ਹੇਰਹਿੰ[3] ਨੇਰਾ ॥ ੩੩ ॥ ਚਿਤ ਅਚਿੰਤ ਤਨ ਤਜਿ[4] ਜਬ ਜਾਈਂ। ਆਗੇ ਮਿਲਹਿ ਤਿਨਹਿ ਵਡਿਆਈ। ਜਸੁ ਕੇ ਨਿਕਸਹਿੰ ਮਸਤਕ ਟੀਕਾ[5]। ਸੁਜਨ ਭਜਨ ਮਹਿੰ ਜਿਨ ਮਨ ਨੀਕਾ ॥ ੩੪ ॥ ਦੋਹਰਾ ॥ ਸ਼੍ਰੀ ਪਰਮੇਸ਼ੁਰ ਅਤਿ ਦਯਾ ਜਿਹ ਨਰ ਪ੍ਰਾਪਤਿ ਨਾਮ। ਬਾਤੈਂ ਬਕਨੀ ਬਦਨ ਤੇ[6] ਬਾਤ[7] ਸਰਸ[8] ਬਿਨਕਾਮ[9] ॥ ੩੫ ॥ ਚੌਪਈ ॥ ਸੁਨਿ ਸੁਨਿ ਸ਼ੋਨਨ ਬੈਨਨਿ ਪਾਧਾ। ਨਿਜ ਚਿਤ ਅਹਿ ਲਖਿ[10] ਮੰਤ੍ਰਨ ਬਾਧਾ[11]। ਤਨੋਂ ਤਨੋਂ ਨੰਮ੍ਰਿ ਹੋਇ ਬਰ ਬਾਨੀ। ਬੂਝਨ ਹੇਤ ਬਦਹਿ[12] ਸੁਖਦਾਨੀ॥੩੬॥'ਪਾਤਸ਼ਾਹ ਭੂਪਤਿ ਇਕ ਕੀਤੇ। ਚਿਤ ਮਹਿੰ ਕਬ ਭਗਵੰਤ ਨ ਪ੍ਰੀਤੇ। ਬਿਲਸਤਿ ਜਗਤ ਬਿਸਾਲ ਬਿਲਾਸਾ।ਰਿਦੇ ਨ ਕਦੇ ਨਾਮ ਭਰਵਾਸਾ*।੩੭।ਨਿਸ[13] ਬਾਸੁਰ[14] ਐਸ਼ਨ[15] ਮਹਿੰ ਐਸੇ। ਉਤਪਲ[16] ਮਹਿੰ ਅਲਿ[17] ਮਿਲਵਤਿ ਜੈਸੇ। ਅੰਤ ਸਮਾਂ ਨਹਿ ਸਿਮਰਹਿੰ ਸੋਊ।ਜਨੋਂ ਅਘ[18] ਲਖਤਿ ਨ ਲੋਲਪ[19] ਕੋਊ॥੩੮॥ਦੋਹਰਾ॥ਜਿਨ ਦੀਨੋ ਤਨ ਮਨ ਧਨੰ ਤਿਸਤੇ ਅਸ[20] ਅਨਜਾਨ। ਦਾਦੁਰ[21] ਕਰਦਮ ਮੱਧ ਮਿਲ[22] ਕੀਮਿ[23] ਨ ਕਮਲ ਪਛਾਨ ॥ ੩੯ ॥ ਚੌਪਈ ॥ ਬਿਸਰੈ ਬੈਸ[24] ਬਿਹਾਵਹਿ ਸਭਿਹੀ। ਨਾਮ ਨ ਚਿਤ ਮਹਿੰ ਚਿਤਵਨੋ ਕਬਹੀ। ਸੁਖਸੋਂ ਬਿਸ੍ਵ[25] ਬਸਹਿੰ ਬਸੁ ਸੇਤੀ[26]। ਰਿਦੇ ਕਦਾਚਿਤ[27] ਸੁਧ[28] ਨ ਅਗੇਤੀ[29] ॥ ੪੦ ॥ ਇਹ ਸਥਾਨ ਕੈਸੇ ਸੁਖ ਪਾਵਹਿੰ ?। ਕੋ ਬਿਧਿ ਹੋਤਿ ਅਗਾਰੀ ਜਾਵਹਿੰ ? ਰਿਦੇ ਸੰਦੇਹ[30] ਭਏ ਮੁਝ ਦੋਊ। ਉੱਤਰ ਦੇਹੁ, ਦਯਾਨਿਧਿ !

---

[1]ਸਮੇਤ। [2]ਕੌਨ ਗਿਣ ਸਕਦਾ ਹੈ। [3]ਵੇਖਦੇ ਹਨ। [4]ਸਰੀਰ ਛੋੜਕੇ। [5]ਮੱਥੇ ਤੇ ਤਿਲਕ। [6]ਹੋਰ ਗੱਲਾਂ ਮੁਖ ਤੋਂ ਕਰਨੀਆਂ। [7]ਹਵਾ। [8]ਤੁੱਲ। [9]ਨਿਕੰਮੀਆਂ। [10]ਸੋਚ ਲਖਕੇ। [11]ਬੱਧਾ। [12]ਬੋਲਦਾ ਹੈ। [13]ਰਾਤ। [14]ਦਿਨ। [15]ਐਸ਼ਾਂ। [16]ਕਵਲ। [17]ਭੌਰਾ। [18]ਪਾਪ। [19]ਲੰਪਟ। [20]ਐਸੇ। [21]ਭਡੂ ਨੇ। [22]ਚਿੱਕੜ ਵਿਚਰਹਿਕੇ। [23]ਕੀਮਤ। [24]ਉਮਰ। [25]ਸੰਸਾਰ ਵਿਚ. [26]ਪਦਾਰਥਨਾਲ। [ਬਸੁ=ਧਨ, ਪਦਾਰਥ]। [27]ਕਦੀਭੀ। [28]ਖਬਰ। [29]ਅਗੇ ਦੀ। [30]ਸੰਸੇ। *ਸੁਖਰਾਸਾ—ਭੀ ਪਾਠਾਂਤ੍ਰ ਹੈ।

ਸੋਊ[1] ॥ ੪੧ ॥ ਅਸ ਸੁਨਿ ਕਰਿ ਉਤਪਲ[1] ਦਲ[2] ਲੋਚਨ[3]। ਉਚਰੇ ਬਚਨ ਰੁਚਿਰ[4] ਦੁਖਮੋਚਨ[5]। ਜਗਤ ਪਦਾਰਥ ਹਿਤ ਬੈਰਾਗਾ। ਤ੍ਰਿਤਿਯ[6] ਸ਼ਬਦ ਪਦ[7] ਲਖਤਿ ਸਭਾਗਾ ॥ ੪੨ ॥ ਸ੍ਰੀ ਮੁਖਵਾਕ ॥

ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥ ਇਕ ਉਘਾਏ ਮੰਗਤੇ ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥ ੩ ॥

ਦੋਹਰਾ ॥ [8]ਤਪ ਕਿਯ ਜਿਨਹਿੰ ਸਬਾਸ਼ਨਾ[8] ਜਨਮ ਅਨਤ[9] ਧਰਿ ਸੋਇ। ਪਾਇ ਰਾਜ ਜਗ ਬਿਖੈ ਫਸਿ ਨਰਕ ਗਮਨ ਪੁਨ ਹੋਇ॥ ੪੩ ॥ ਚੌਪਈ ॥ ਪਾਤਸ਼ਾਹਿ ਰਖੀਅਹਿ ਇਕ ਨਾਮ। ਇਕ ਜਾਚਿਕ[10] ਜਾਚਹਿੰ ਤਿਨ ਧਾਮ[11]। ਕਿੰਚਤ[12] ਦਿਨ ਕੋ ਇਹਾਂ ਬਿਲਾਸਾ। ਫਸਜੋ ਮੰਦ ਬਿਸਰਜੋ ਜਮ ਤ੍ਰਾਸਾ[13] ॥ ੪੪ ॥ ਆਗੇ ਗਏ ਰਿਦੇ ਤਬ ਜਾਨੈ। ਮੀਜਪਾਨ[14] ਸਿਰ ਧੁਨਿ[15] ਪਛੁਤਾਨੈ। ਮਹਿਮਾ ਨਾਮ ਭਜਨ ਕੀ ਜੋਊ। ਤਬ ਚਿਤਵਤਿ, ਨਿਤ ਵਿਸਰਜੋ ਸੋਊ ॥ ੪੫ ॥ ਅਨਿਕ ਤਾਰੁਨਾ[16] ਤਾਰਨ[17] ਕਰਿਹੀਂ। ਗਰ ਮਹਿੰ ਗਰੂਏ ਸੰਗਰ[18] ਪਰਿਹੀਂ। ਤਪਤ ਥੰਮ ਸੋ ਅੰਚ[19] ਲਗਾਵੈਂ। ਤੇਲ ਕੜਾਹ ਤਪਤ ਮਹਿੰ ਪਾਵੈਂ ॥ ੪੬ ॥ ਦੋਹਰਾ ॥ ਲੋਹਿ ਖੰਡ[20] ਕਰਿ ਅਗਨਵਤ[21] ਮੁਖ ਪਾਵਹਿੰ, ਕਰਿਮਾਰ[22]। ਦਾਰੁਨ[23] ਦੁਖਿਤ ਪੁਕਾਰਹੀਂ ਕੋਇ ਨ ਸੁਨਹਿ ਪੁਕਾਰ ॥ ੪੭ ॥ ਚੌਪਈ ॥ ਇੱਤਯਾਦਿਕ ਦੁਖ ਨਰਕ ਅਨੇਕਾ। ਪਾਵਹਿੰ ਨਾਮ ਹੀਨ ਅਵਿਵੇਕਾ[24]। ਕਰਤਿ ਵਿਕਾਰਨ ਬੈਸ[25] ਬਿਤਾਈ। ਕਬਹੁੰ ਨ ਸਿਮਰਨ ਮਹਿੰ ਲਿਵ ਲਾਈ ॥ ੪੮ ॥ ਜਿਉਂ ਤਸਕਰ[26] ਕੋ ਤ੍ਰਾਸਤਿ ਵੈਰੀ[27]। ਕੋ ਨ ਛੁਰਾਵਹਿ ਅਵਗੁਨ ਹੇਰੀ[28]। ਤਿਉ ਯਮ ਕੈ ਢਿਗ ਗਹਜੋ[29] ਇਕੇਲਾ। ਅਨਿਕ ਜਾਤਨਾ[30] ਮਾਂਹਿ ਦੁਹੇਲਾ[31] ॥ ੪੯ ॥ ਦੋਹਰਾ ॥ ਸੁਤ[32] ਬਨਿਤਾਦਿਕ[33] ਰਾਜ ਸੁਖ ਸਭਿਹਿ ਪਦਾਰਥ ਪਾਸ। ਬੈਸ ਬਿਹਾਵਹਿ ਨਾਮ ਬਿਨੁ ਮਯਾ[34] ਨ ਪ੍ਰਭੁ ਕੀ ਤਾਸੁ[35] ॥ ੫੦ ॥ ਪਾਂਧੇ ਸੁਨਿ ਸ਼ੁਨਨਿ ਬਿਖੈ ਚਮਕੀ ਚੌਂਪ[36] ਅਪਾਰ। ਗੁਰੂ ਬਚ

[1,2,3] ਕਮਲ ਪੱਤ੍ਰ ਵਤ ਅੱਖਾਂ ਵਾਲੇ ਨੇ। [4]ਮਨੋਹਰ। [5]ਦੁਖਾਂ ਤੋਂ ਛੁਡਾਉਣ ਵਾਲੇ। [6]ਤੀਜਾ। [7]ਸ਼ਬਦ ਦਾ ਪਦਾ। [8]ਸ਼ਹਿਤ ਵਾਸ਼ਨਾ। [9]ਹੋਰ। [10]ਮੰਗਤੇ। [11]ਉਨ੍ਹਾਂ ਦੇ ਘਰ। [12]ਥੋੜੇ। [13]ਡਰ। [14]ਹੱਥ ਮਲਕੇ। [15]ਸਿਰ ਫੇਰਕੇ। [16]ਤਾੜਨਾ। [17]ਤਾੜਨ ਵਾਲੇ। [18]ਭਾਰੇ ਸ਼ਿਗਲ। [19]ਖਿੱਚ ਕੇ। [20]ਟੁਕੜੇ। [21]ਅੱਗ ਵਰਗੇ ਲਾਲ ਕਰਕੇ। [22]ਮਾਰ ਕਰਕੇ। [23]ਭਯਾਨਕ। [24]ਅਗਯਾਨੀ। [25]ਉਮਰ। [26]ਚੋਰ। [27]ਮਾਰ ਪੈਂਦੀ ਵੇਲੇ। [28]ਵੇਖਕੇ। [29]ਫੜਿਆ ਹੋਇਆ। [30]ਤਾੜਨਾ। [31]ਦੁਖੀ। [32]ਪੁੱਤ੍ਰ। [33]ਇਸਤ੍ਰੀ ਆਦਿਕ। [34]ਕਿਰਪਾਮਿਹਰ। [35]ਉਸ ਉੱਤੇ। [36]ਇੱਛਾ, ਲਾਲਸਾ।

ਅੰਕੁਸ[੧], ਨਾਗ[੨] ਮਨ[੩] ਲਖਿਕਰਿ ਤਿਹ ਅਨੁਸਾਰਿ ॥ ੫੧ ॥ ਚੌਪਈ ॥ 'ਕਲਾਵਾਨ ਤੁਮ, ਮੈਂ ਮਨ ਜਾਨੇ। ਰੁਚਿਰ ਬਚਨ ਦਾਨੀ ਕਲਜਾਨੇ[੪]। ਇਕ ਸ਼ੰਕਾ ਸੋ ਸ਼ੰਕਤਿ ਮਨ ਹੈ। ਉੱਤਰ ਦੇਹੁ, ਲਖਜੋ ਗੁਰੂ ਜਨ[੫] ਹੈ॥੫੨॥ ਜੋ ਸੁਲਤਾਨ ਖਾਨ ਫਸਿ ਨੇਹੂੰ[੬]। ਨਾਮ ਸਮਾਰਹਿੰ ਭੂਲ ਨ ਕੇਹੂ। ਤਿਨਕੋ ਕਿਉਂ ਭੈ ਦੇਤਿ ਨ ਸ੍ਵਾਮੀ ? ਜਾਂਤੇ ਸਿਮਰਹਿੰ ਅੰਤਰਜਾਮੀ ॥ ੫੩ ॥ ਨਿਰਭੈ ਬਿਸ਼ਿਯਨਿ ਮਹਿੰ ਰਚਿ[੭] ਮਾਨਵ[੮]। ਭੂਲੇ ਭਜਨ ਨੈਕ[੯] ਨਹਿੰ ਜਾਨਵ। ਮਨ ਕੀ ਤਨ ਧਨ ਮਹਿੰ ਅਤਿ ਪ੍ਰੀਤੂ । ਤਜਿ ਨ ਸਕਹਿੰ ਚਿਤ ਦ੍ਰਿਢ ਪਰਤੀਤੂ ॥ ੫੪ ॥ ਦੋਹਰਾ ॥ ਥਿਰਤਾ ਸੀ[੧੦] ਸੰਸਾਹ ਮਹਿੰ ਲਖਿ[੧੧] ਸੰਚਤਿ[੧੨] ਅਤਿ ਆਥ[੧੩]। ਸੁਨਤਿ ਸ਼ੂਨ* ਆਨਨ ਭਨਤਿ ਨਾਨਕ ਦੀਨਾਨਾਥ ॥ ੫੫ ॥ ਸ਼੍ਰੀ ਮੁਖਵਾਕ ॥

ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥ ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥ ੪ ॥

ਚੌਪਈ ॥ 'ਨਿਸ[੧੪] ਬਾਸੁਰ[੧੫] ਇਸ ਸਰਸ[੧੬] ਡਰਾਯੋ । ਮੰਦ ਮਤੀ ਭਾ ਭੈ[੧੭] ਸੁ ਭੁਲਾਯੋ। ਛਿਨ ਛਿਨ ਆਯੁਰ[੧੮] ਬੀਤਤਿ ਜਾਈ। ਦਿਨ ਦਿਨ ਦੇਹਿ ਦਸ਼ਾ ਪਲਟਾਈ॥ ੫੬ ॥ ਬਿਸ਼ਿਯਨ ਮਹਿੰ ਖਪਿ ਬਹੁ ਕਰਿ ਨੇਹਾ। ਅੰਤਿਕਾਲ ਮਹਿੰ ਛੀਜਤਿ ਦੇਹਾ। ਨਾਉਂ ਖਾਨ ਸੁਲਤਾਨ ਭਨੇਹੀ[੧੯]। ਦ੍ਰਿਸ਼ਟਾਵਤਿਹੈਂ[੨੦] ਮਿਲਤੇ ਖੇਹੀ[੨੧] ॥ ੫੭ ॥ ਕੂਰੋ ਨੇਹੁ ਦੇਹਿ ਧਨ ਜੋਊ। ਛੋਡਿ ਚਲਜੋ ਬਸੁ[੨੨] ਚਲਤਿ ਨ ਕੋਊ। ਨਹਿੰ ਜਾਵਹਿ ਇਹ ਸੰਗ ਅਗਾਰੀ। ਜਿਨਹਿ ਹੇਤੁ ਨਿਜ ਬਾਜੀ ਹਾਰੀ ॥ ੫੮ ॥ ਦੋਹਰਾ ॥ ਗਯਾਨ-ਹੀਨ ਅੱਗਯਾਨ ਮਹਿੰ ਨਹਿੰ ਜਾਨਹਿ ਨਿਜ ਕਾਲ[੨੩]। ਨੈਨਹੀਨ[੨੪] ਜਿਉਂ ਢਾਹਿਹੈ ਸਾਮੁਹਿ ਸਰਪ ਬਿਸਾਲ[੨੫] ॥੫੯॥ ਚੌਪਈ ॥ ਕਰੁਨਾ ਕਰ[੨੬] ਸਤਿ-ਗੁਰੁ ਜਿਸੁ ਭੇਟੈ[੨੭]। ਝਿਹਕੋ ਲਗਹਿ ਨ ਜਮ ਕੀ ਫੇਟੈ[੨੮]। ਕਰਿ ਉਪਦੇਸ਼ ਗਯਾਨ ਦੇਂ ਨੈਨਾ[੨੯]। ਸਰਪ ਕਾਲ ਕੋ[੩੦] ਕਬ ਤਿਹ ਭੈ ਨਾ ॥੬੦॥ ਲਾਗੀ

---

[੧]ਕੁੰਡਾ। [੨]ਹਾਥੀ। [੩](ਪਾਂਧੇ ਦਾ) ਮਨ। [੪]ਮੁਕਤੀ ਦੇਣ ਵਾਲੇ ਹਨ (ਆਪਦੇ) ਸੁੰਦਰ ਵਾਕ। [੫]ਭਾਵ, ਮੈਂ। [੬]ਮੋਹ ਵਿਚ। [੭]ਰਚੇ। [੮]ਮਨੁੱਖ। [੯]ਥੋੜਾ ਬੀ। [੧੦]ਸਦਾ ਰਹਿਣਾ ਹੈ। [੧੧]ਜਾਣਕੇ। [੧੨]ਕੱਠਾ ਕਰਦੇ ਹਨ। [੧੩]ਬਹੁਤਾ ਧਨ। [੧੪]ਰਾਤ। [੧੫]ਦਿਨ। [੧੬]ਬਹੁਤਾ। [੧੭]ਭੈਤੀਂ ਬੁੱਧੀ ਵਾਲਾ ਹੋਕੇ (ਰਬ) ਦੇ ਭੈ ਨੂੰ। [੧੮]ਉਮਰਾ। [੧੯]ਆਖੀਦੇ ਹਨ। [੨੦]ਦਿੱਸਦੇ ਹਨ। [੨੧]ਮਿੱਟੀ ਵਿੱਚ ਮਿਲਦੇ। [੨੨]ਚਾਰਾ। [੨੩]ਆਪਣੀ ਮੌਤ। [੨੪]ਅੰਨ੍ਹਾ। [੨੫]ਵੱਡੇ ਸਰਪ ਦੇ ਸਾਹਮਣੇ। [੨੬]ਕਿਰਪਾ ਕਰਕੇ। [੨੭]ਮਿਲੇ। [੨੮]ਚੋਟ, ਲਪੇਟ। [੨੯]ਅੱਖਾਂ, ਗਯਾਨ ਰੂਪੀ ਨੈਣ। [੩੦]ਮੌਤ ਰੂਪੀ ਸੱਪ ਦਾ। *ਸੁਨਿ ਸ਼ੋਨਨ—ਪਾਠਾਂਤ੍ਰ ਹੈ।

ਨਾਮ ਵਿਖੈ ਲਿਵ ਮਨਕੀ। ਚਿਤ ਤੇ ਪ੍ਰੀਤਿ ਤਜੀ ਤਨ ਧਨ ਕੀ। ਪਰਮਾਰਥ ਮਹਿੰ ਦ੍ਰਿਸ਼ਟਿ ਲਗਾਈ। ਜਗ ਕਾਰਜ ਤੇ ਬ੍ਰਿੱਤਿ ਉਠਾਈ ॥ ੬੧ ॥ ਦੇਹਾਦਿਕ ਮਿੱਥ੍ਯਾ[1] ਸਭਿ ਜਾਨੇ। ਬਿਸ਼ੈ ਬਾਸ਼ਨਾ ਮਨ ਬਿਸਰਾਨੇ। ਨਿਜ ਸਰੂਪ ਜੋ ਭਯੋ ਭੁਲਾਵਾ। ਤਿਹ ਜਾਨਨਿ ਕੋ ਚਿਤ ਲਲਚਾਵਾ ॥ ੬੨ ॥ ਦੋਹਰਾ ॥ ਸਤਿ ਸੰਗਤ ਕੇ ਸੰਗ ਤੇ ਦਿਢ[2] ਹੋਯੋ ਅਭ੍ਯਾਸ। ਗਯੋ ਭੁਲਾਵਾ ਭਰਮ ਕਾ ਸਹਿਜ ਸੁਖਹਿ ਪਰਕਾਸ਼ ॥ ੬੩ ॥ ਚੌਪਈ ॥ ਦੇਹਿ ਦੁਖੀ ਤੇ ਦੁਖ ਨਹਿੰ ਮਾਨਹਿ। ਅਨਿਕ ਬਿਲਾਸਨਿ ਸੁਖ ਨਹਿੰ ਜਾਨਹਿੰ ਥਿਰਤਾ ਪਾਇ, ਨ ਡੋਲਹਿ ਸੋਊ। ਰਹੈ ਏਕਰਸ ਦ੍ਵੈਤਹਿ ਖੋਊ ॥ ੬੪ ॥ ਜਨਮ ਮਰਨ ਤਿਨਤੇ ਛੁਟਿ ਗਏ। ਹਰਿ ਪਦ ਪਾਇ ਮੁਕਤਿ ਸੋ ਭਏ। ਅਸ ਬਿਧਿ ਪਾਧਾ ! ਰਿਦੈ ਧਰੀਜੈ। ਤਨ[3] ਅਭਿਮਾਨ ਨ ਮੂਲ ਕਰੀਜੈ ॥ ੬੫ ॥ ਹਰਿ ਸਿਮਰਨ ਕਰਿ ਆਪਾ[4] ਹਰੀਏ। ਹਰਿ ਬਿਨੁ ਅਨਤ ਦ੍ਰਿਸ਼ਟਿ ਨਹਿੰ ਧਰੀਏ। ਦੁਰਲਭ ਨਰ ਤਨ ਕਰਹੁ ਸਕਾਰਥ[5]। ਪੁਨ ਨ ਜਨਮ, ਪਾਵਹਿ ਪਰਮਾਰਥ[6] ੬੬ ॥ ਦੋਹਰਾ ॥ ਸੁਨਿ ਪਾਧਾ ਪਾਇਨ ਪਰਾ 'ਹੌਂ ਸਬੰਧ' ਮਤਿਮੰਦ। ਲਖੀ ਨ ਤੁਵ ਗਤਿ ਜਾਵਹੀ ਭਾ ਅਵਤਾਰ ਮੁਕੰਦ ॥ ੬੭ ॥ ਚੌਪਈ ॥ ਬਦਨ[7] ਗਿਰਾ ਤਵ[8] ਜਿਉਂ ਕਰਵਾਰਾ[9]। ਗ੍ਯਾਨ ਸ੍ਯਾਨ ਪਰ ਤੇ ਖਰ ਧਾਰਾ[10]। ਭਗਤਿ ਮੁਸ਼ਟਿ[11] ਕੇ ਸੰਗ ਜਟੀ ਸੋ[12]। ਦਿਢ ਬੈਰਾਗ ਅਕਾਰ ਘਟੀ[13] ਸੋ ॥ ੬੮ ॥ ਜੋ ਸੂਰਾ ਇਸ ਸਨਮੁਖ ਧਾਵਹਿ[14]। ਅੰਗ ਅਗ੍ਯਾਨ ਤਾਹਿ ਕਟ ਜਾਵਹਿ। ਨਿਜ ਸਰੂਪ ਕੀ ਲਖਤਾ ਹੋਈ। ਤਿਹ ਭਟ ਮਿਲਨੋ ਸੁਰਗ ਸੁਖ ਸੋਈ ॥ ੬੯ ॥ ਬਿਸ਼ੈ ਫਸੇ ਕਾਤੁਰ[15] ਭਰਪਾਹੀਂ। ਬਿਮੁਖ ਭਏ ਨਹਿੰ ਧੀਰ ਧਰਾਹੀਂ। ਗਯੋ ਲੋਕ, ਪਰਲੋਕ ਬਿਗਾਰ੍ਯੋ ਰਣ ਤਨ ਮਾਨੁਖ ਪਿਛ ਪਗਧਾਰਾ[16]। ੭੦ ॥ ਦੋਹਰਾ ॥ ਅਕਸਮਾਤ[17] ਕਰਨਾ[18] ਕਰੀ ਦੇਖਿ ਦੀਨ ਗਤਿਦਾਨ[19]। ਲਿਵਲਾਗੀ ਮਨ ਭਜਨ ਕੀ ਸੁਨੇ ਬੈਨ ਜਬ ਕਾਨ ॥ ੭੧ ॥ ਚੌਪਈ ॥ 'ਤਵ[20] ਕਪੋਲ[21] ਕਲ[22] ਬੋਲ

---

[1]ਕੂੜੇ। [2]ਪੱਕਾ। [3]ਸਰੀਰ ਦਾ। [4]ਹੰਕਾਰ, ਮੈਂ ਮੇਰੀ। [5]ਸਫਲ। [6]ਮੋਖ ਹੋ ਜਾਵੇਗਾ। [7]ਬੈਠਨ ਵਿੱਚ ਹਾਂ। [8]ਮੁਖ ਦੀ। [9]ਤੇਰੀ ਬਾਣੀ। [10]ਤਲਵਾਰ। [11]ਗ੍ਯਾਨ ਦੀ ਸ੍ਯਾਣ ਉਤੇ ਉਸ ਦੀ ਧਾਰ ਤਿੱਖੀ ਹੋਈ ਹੈ। [12]ਭਗਤੀ ਦੀ ਮੁੱਠ ਨਾਲ। [13]ਉਹ ਜੜ੍ਹੀ ਹੋਈ ਹੈ। [14]ਘੜੀ ਹੋਈ ਹੈ। [15]ਦੌੜੇ। [16]ਕਾਇਰ। [17]ਮਨੁੱਖਾ ਸਰੀਰ (ਰੂਪੀ) ਯੁੱਧ (ਵਿੱਚ) ਪਿੱਛੇ ਪੈਰ ਹਟਾ ਲਿਆ। [18]ਅਚਨਚੇਤ। [19]ਕਿਰਪਾ। [20]ਮੁਕਤੀ ਦਾਤੇ ਨੇ (ਪਾਂਧੇ ਨੂੰ) ਨਿੰਮ੍ਰਤਾ ਵਿੱਚ ਵੇਖਕੇ। [21]ਆਪ ਦੀਆਂ। [22]ਗਲ੍ਹਾਂ। [23]ਸੁੰਦਰ।

ਅਮੋਲਹਿ। ਜਿਉਂ ਤਾਲੀ[1] ਗੁਨ ਕੁਲਫਹਿ[2] ਖੋਲਹਿ। ਵਾਕ ਅਨੋਚਿਤ* ਮੈਂ ਜੁ ਬਖਾਨੇ। ਛਿਮਾ ਕਰਹੁ, ਅਬ ਸ਼੍ਰੀ ਪ੍ਰਭੂ ਜਾਨੈ[3] ॥੭੨॥ ਅਸ ਕਹਿ ਵਾਰਵਾਰ ਪਦਬੰਦਨ[4]। 'ਤੁਝ ਦਰਸ਼ਨ ਤ੍ਰੈਤਾਪ[5] ਨਿਕੰਦਨ। ਨਾਮ ਧਰਾਯੋ ਕਾਲੂ ਨੰਦਨ। ਨਰ ਤਾਰਨ ਕਲਿਕੇ[6] ਮਤਿ ਮੰਦਨ[7]॥ ੭੩॥ ਬਹੁਰੋ ਭਯੋ ਤੂਸ਼ਨੀ[8] ਪਾਧਾ। ਉਰ ਲਖਿ ਕਰਿ ਸੁਖ ਅਕਥੁ ਅਗਾਧਾ। ਭਾ ਅਨੰਦ ਮੂਕੰ ਮਿਠਿਆਈ[9]। ਤਤਬੇਤਨ ਕੀ[10] ਪਦਵੀ[11] ਪਾਈ॥੭੪॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਰੂੰਪੇ ਪੂਰਬਾਰਧੇ 'ਗੋਪਾਲ ਪਾਂਧੇ ਪ੍ਰਤਿ ਉਪਦੇਸ਼' ਪ੍ਰਸੰਗ ਬਰਨਨੰ ਨਾਮ ਖਸ਼ਟਮੋ ਅਧਜਾਯ ॥ ੬ ॥

੭. [ਬਾਲ ਲੀਲ੍ਹਾ, ਪਿਤਾ ਪ੍ਰਤਿ ਸਪਤ ਸ਼ਲੋਕੀ ਗੀਤਾ ਦੇ ਅਰਥ ਸੁਨਾਏ]।

ਕਬਿੱਤ ॥ ਦਜੋਤ ਕਰ ਚੰਡ ਮਹਿੰ, ਨੀਤਿ ਨ੍ਰਿਪ ਦੰਡ ਮਹਿੰ, ਦਾਨ ਗਜ ਗੰਡ ਮਹਿੰ, ਸ਼ੋਭਤਿ ਅਪਾਰ ਹੈ। ਹਵੀ*ਜਿਮ ਖੀਰ ਮਹਿੰ, ਧੀਰ ਜਿਮ ਬੀਰ ਮਹਿੰ, ਸੀਰ ਜਿਮ ਨੀਰ ਮਹਿੰ ਹੋਤਿ ਸੁਖਕਾਰ ਹੈ। ਜੋਨ੍ਹ ਜਿਮ ਇੰਦ ਮਹਿੰ, ਗੰਧ ਅਰਬਿੰਦ ਮਹਿੰ, ਮੋਖ ਤਤਬਿੰਦ ਮਹਿੰ ਜਾਨ ਨਿਰਧਾਰ ਹੈ। ਸੱਚ ਜਸ ਦਾਨ ਮਹਿੰ, ਤਾਨ ਜਿਮ ਗਾਨ ਮਹਿੰ, ਗੰਥ ਗੁਰ ਗਯਾਨ ਮਹਿੰ ਤੈਸੋ ਰਸ ਸਾਰ ਹੈ॥੧॥

ਦਜੋਤ=ਸੂਰਜ, [ਸੰਸ:, ਆਦਿਤਜਾ (ਅ) ਦਜੋਤ=ਧੁੱਪ] (ਅ) ਤੁਕ ਦਾ ਦੂਜਾ ਅਰਥ–ਧੁੱਪ ਦੀਆਂ ਰਿਸ਼ਮਾਂ ਵਿਚ ਜਿਵੇਂ ਤੇਜ ਸੁਭਾਇਮਾਨ ਹੁੰਦਾ ਹੈ।
ਕਰ=ਕਿਰਣ। ਚੰਡ=ਤੇਜ, ਤ੍ਰਿੱਖਾਪਨ, ਗਰਮੀ। ਮਹਿੰ=ਵਿੱਚ।
ਨੀਤਿ=ਰਾਜ ਨੀਤੀ, ਮੁਰਾਦ ਏਥੇ ਇਨਸਾਫ ਤੋਂ ਹੈ ਕਿ ਅਨੀਤੀ ਦਾ ਦੰਡ ਨਾ ਦੇਵੇ, ਨੀਤੀ ਨਾਲ ਦੰਡ ਦੇਵੇ।
ਨ੍ਰਿਪ=ਰਾਜਾ। ਦੰਡ=ਸਜ਼ਾ। ਦਾਨ=ਦਾਨ ਦੇਣਾ, ਮੁਰਾਦ ਚੋਣ ਤੋਂ ਹੈ। ਗਜ=ਹਾਥੀ।
ਗੰਡ=ਗੱਲ੍ਹ, ਰੁਖਸਾਰ, ਮੂੰਹ ਦਾ ਇਕ ਪਾਸਾ, ਪੁੜਪੜੀ ਤੋਂ ਲੈ ਗਲ੍ਹਾਂ ਸਮੇਤ ਨੂੰ ਆਖਦੇ ਹਨ। ਹਾਥੀ ਦੇ ਗੰਡਸਥਲ ਤੋਂ ਮਦ ਚੋਂਦਾ ਹੈ।
ਹਵੀ=ਘਿਉ, ਚਿੰਧਾਈ, ਜੋ ਦੁੱਧ ਵਿਚ ਹੁੰਦੀ ਹੈ। [ਸੰਸ: ਹਵਿਸ=ਘਿਉ]।
ਖੀਰ=ਦੁੱਧ [ਸੰਸ:, ਕਸ਼ੀਰ]। ਧੀਰ=ਧੀਰਜ। ਬੀਰ=ਸੂਰਮਾ।
ਸੀਰ=ਸੀਤਲਤਾ, ਸੀਅਰਾਪਨ, ਠੰਢ। ਨੀਰ=ਪਾਣੀ।

[1]ਕੁੰਜੀ ਭਾਵ, ਬਾਣੀ। [2]ਮੰਦਰਾ ਗੁਣਾਂ ਰੂਪੀ। [3]ਅਯੋਗ। [4]ਹੁਣ (ਤੁਹਾਨੂੰ) ਪ੍ਰਭੂ ਸਿਵਾਤਾ ਹੈ। (ਅ) ਜਾਨੈ=ਜਨ–ਦਾਸ ਨੂੰ। [5]ਘੜੀ ਮੁੜੀ ਮੱਥਾ ਟੇਕਿਆ। [6]ਆਧ–ਮਨ ਦੀ ਪੀੜਾ, ਵਿਆਧ–ਸ਼ਰੀਰਕ ਦੁਖ, ਉਪਾਧ–ਉਤੋਂ ਦੀਆਂ ਵਿਪਦਾਂ। (ਵਿਸ਼ੇਸ਼ ਲਈ ਦੇਖੋ ਦੂਜੇ ਅਧਜਾਯ ਦੇ ਦੂਜੇ ਛੰਦ ਦੇ ਪਦਾਰਥ) । [7]ਕਲਜੁਗ ਦੇ। [8]ਚੁਪ। [9](ਜਿਵੇਂ) ਗੂੰਗਾ ਮਿਠਾਈ (ਖਾਕੇ ਆਨੰਦ ਹੁੰਦਾ ਹੈ ਔਂਤੁਂ) ਆਨੰਦ ਹੋਇਆ। [10]ਗਯਾਨੀਆਂ ਦਾ। [11]ਦਰਜਾ। *ਪਾ:–ਘੀਵ।

ਜੋਨ੍ਹ=ਚਾਂਦਨੀ। ਇੰਦ=ਚੰਦ੍ਰਮਾਂ। ਅਰਬਿੰਦ=ਕਮਲ।
ਤਤਬਿੰਦ=ਤਤਵੇਤਾ। [ਸੰਸ:, ਤਤ=ਅਸਲੀਅਤ। ਵਿੰਦ=ਜਾਨਣ ਵਾਲਾ, ਧਾਤੁ ਵਿਦ੍=ਜਾਣਨਾ]।
ਨਿਰਧਾਰ=ਨਿਸ਼ਚੇ, ਨਿਰਣੇ ਕਰਕੇ ਸਿੱਧ ਹੋ ਚੁਕੀ ਗਲ [ਸੰਸ:, ਨਿਰ੍ਧਾਰ]।
ਸ੍ਵੱਛ ਜਸ=ਨਿਰਮਲ ਜਸ, ਨਿਰਮਲ ਕੀਰਤੀ।
(ਅ) ਜੋਸੋ ਸ੍ਵੱਛਤਾ ਦਾਨ ਦੀ ਸਫਲਤਾ ਦਾ ਮੂਲ ਹੈ।
(ਏ) ਦਾਨ ਵਿਚ ਸ੍ਵੱਛ ਕਲਜਾਨ ਜਿਵੇਂ ਹੈਂ।
ਤਾਨ=ਸੁਰ, ਧੁਨ, ਸੁਰਾਂ ਦਾ ਫੈਲਾਵ, ਲਯ ਦਾ ਵਿਸਥਾਰ, ਮੂਰਛਨਾ ਆਦਿ ਦੁਆਰਾ ਰਾਗ ਦਾ ਵਿਸਥਾਰ। (ਅ) ਤਾਨ=ਗਜਾਨ ਦਾ ਵਿਸ਼ਯ।
ਗਾਨ=ਗਾਯਨ, ਗਾਉਣ—ਤੁਕ ਦਾ ਅਰਥ ਜੀਕੂੰ ਗਾਯਨ ਵਿਚ ਗਜਾਨ ਦਾ ਵਿਸ਼ਾ ਹੁੰਦਾ ਹੈ।
ਰਸ=ਸੁਆਦ। ਸਾਰ=ਸ੍ਰੇਸ਼ਟ ਤੱਤ, ਸ੍ਰੇਸ਼ਟ ਰਸ, (ਅ) ਭਾਵ—ਆਤਮ ਰਸ
(ਏ) ਤੁਕ ਦਾ ਦੂਸਰਾ ਅਰਥ—ਤੈਸੇ ਗੁਰੂ ਗ੍ਰੰਥ ਸਾਹਿਬ ਵਿਚ ਗਜਾਨ ਸਾਰ ਰਸ ਹੈ।

ਅਰਥ—(ਜਿਸ ਤਰ੍ਹਾਂ) ਸੂਰਜ ਦੀਆਂ ਕਿਰਨਾਂ ਵਿਚ ਤੇਜ, ਰਾਜੇ ਦੇ ਦੰਡ ਵਿਚ ਨੀਤੀ, ਹਾਥੀ ਦੇ ਗੰਡਾਂ ਵਿਚੋਂ (ਮਦ) ਚੋਣਾਂ, ਬਹੁਤ ਸ਼ੋਭਾ ਪਾਉਂਦੇ ਹਨ।
ਜਿਸ ਤਰ੍ਹਾਂ ਦੁੱਧ ਵਿਚ ਘਿਉ, ਜਿਵੇਂ ਸੂਰਮੇ ਵਿਚ ਧੀਰਜ, ਜਿਵੇਂ ਪਾਣੀ ਵਿਚ ਸੀਤਲਤਾਈ ਸੁਖਦਾਈ ਹੁੰਦੇ ਹਨ।
ਜਿਸ ਤਰ੍ਹਾਂ ਚੰਦ੍ਰਮਾਂ ਵਿਚ ਚਾਂਦਨੀ, ਕਮਲਾਂ ਵਿਚ ਸੁਗੰਧੀ, ਤਤਬੇਤੇ ਵਿਚ ਮੁਕਤੀ,ਜਾਣ ਲਵੋ ਕਿ ਨਿਸ਼ਚੇ (ਸੁਭਾਇਮਾਨ ਹੁੰਦੀਆਂ) ਹਨ।
ਜਿਸ ਤਰ੍ਹਾਂ ਦਾਨ ਦੇਣ ਵਿਚ ਨਿਰਮਲ ਜਸ (ਸੁਭਾਇਮਾਨ ਹੁੰਦਾ ਹੈ), ਜਿਵੇਂ ਗਾਉਣ ਵਿਚ ਤਾਨਾਂ (ਹੁੰਦੀਆਂ ਹਨ,) ਤਿਵੇਂ ਸ਼੍ਰੀ ਗੁਰੂ ਗ੍ਰੰਥ ਜੀ ਦੇ ਗਜਾਨ ਵਿਚ ਸ੍ਰੇਸ਼ਟ ਰਸ (ਪੂਰਣ ਸੁਭਾਇਮਾਨ) ਹੈ।

ਭਾਵ—ਕਵਿ ਜੀ ਨੇ ਪਹਿਲੇ ਦ੍ਰਿਸ਼ਟਾਂਤ ਦਿੱਤੇ ਹਨ ਜੋ ਚਾਰ ਪ੍ਰਕਾਰ ਦੇ ਹਨ। ੧. ਜੋ ਸ਼ੋਭਾ ਦੇਂਦੇ ਹਨ:—ਜਿਵੇਂ ਦੰਡ ਨੀਤੀ ਬਿਨਾ ਸ਼ੋਭਨੀਕ ਨਹੀਂ, ਧੁੱਪ ਨਿੱਘ ਬਿਨਾਂ ਸ਼ੋਭਨੀਕ ਨਹੀਂ। ੨. ਸੁਖਦਾਈ ਤੇ ਸਫਲ:—ਦੁੱਧ ਵਿੱਚੋਂ ਘਿਉ ਨਾਂ ਨਿਕਲੇ ਤਾਂ ਕਿਸ ਕੰਮ। ੩. ਜੋ ਨਿਸ਼ਚੇ ਹਨ:—ਜੈਸੇ ਚੰਦ ਵਿਚ ਚਾਂਦਨੀ, ਕਮਲ ਵਿਚ ਸੁਗੰਧੀ, ਤਤਵੇਤੇ ਵਿਚ ਮੁਕਤਿ ਹੋਣ ਤੇ ਮੁਕਤਿ ਕਰਨ ਦੀ ਸ਼ਕਤੀ। ੪. ਜੋ ਆਪੋ ਵਿਚ ਅੱਭ ਨਹੀਂ ਹੋ ਸਕਦੇ ਤਦਰੂਪਤਾ ਕਰਕੇ, ਜੈਸੇ:—ਦਾਨ ਤੇਂ ਜਸ, ਗਾਉਣ ਤੋਂ ਤਾਨਾਂ। ਇਨ੍ਹਾਂ ਚੋਹਾਂ ਹੀ ਪ੍ਰਕਾਰਾਂ ਕਰਕੇ ਸ਼੍ਰੀ ਗੁਰੂ ਗ੍ਰੰਥ ਜੀ ਵਿਚ ਜੋ ਗਜਾਨ ਹੈ, ਉਹ ਰਸ ਭਰਪੂਰ ਹੈ। ਨਿਰਸ ਗਜਾਨ ਗੁਰੂ ਗ੍ਰੰਥ ਸਾਹਿਬ ਜੀ ਦਾ ਗਜਾਨ ਨਹੀਂ ਹੈ।

ਮੁਰਾਦ ਇਹ ਹੈ ਕਿ ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਗਜਾਨਵਿਚਜੋ ਸ੍ਰੇਸ਼ਟ ਰਸ ਹੈ,ਉਹ ਗਜਾਨ ਨਾਲ ਤਦਰੂਪ ਹੈ, ਨਿਸ਼ਚੇ ਹੈ, ਸੁਖਦਾਈ ਹੈ, ਅਰ ਅਤੀ ਸ਼ੋਭਾ ਵਾਲਾ (ਸੁੰਦਰ) ਹੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ ॥ ਸਹਿਜ ਸੁਭਾਇਕ ਮੁਕਤਿਦਾ ਆਵਤਿ ਭਏ ਅਵਾਸ। ਪਦ ਨੂਪਰ ਕਟਕਿੰਕਨੀ[1] ਸ਼ਬਦ[2] ਹੋਤਿ ਪਰਕਾਸ਼[3] ॥ ੨ ॥ ਚੌਪਈ ॥ ਮਾਤ ਬਿਲੋਕਤਿ ਬੈਨ ਅਲਾਧੋ। 'ਬਿਨਾ ਪ੍ਰਦੋਖ[4] ਸਦਨ ਚਲਿ ਆਧੋ। ਤੋਰ ਤਾਤ[5] ਤਾੜਹਿਗੋ[6] ਤਾਤਾ[7]!। ਹਿਤ ਕਰਿ ਪਢਹੁ ਨ,ਖੇਲਹਿ ਰਾਤਾ' ॥ ੩ ॥ ਨੈਨ ਨੀਰ ਬਾਰਿਕ ਕੀ ਨਸਾਈਂ। ਅਵਨੀ ਖਨਤਿ[8] ਸੰਤ ਸੁਖਦਾਈ। ਕਰ ਸੋਂ ਕਰ ਗਹਿ ਕਰਿ ਪੁਨ ਮਾਤਾ। ਅੰਕ ਬਸਾਇ[9] ਕਹਸੋ ਬਹੁ ਭਾਂਤਾ ॥ ੪ ॥ 'ਭੂਖਨ ਅਵਰ ਦੇਹਿੰ ਘਰਿਵਾਈ। ਭੋਜਨ ਮਧੁਰ ਲੇਹੁ ਨਿਤ ਖਾਈ। ਜੋ ਅਬ ਪਢਹਿੰ ਪ੍ਰੀਤ ਕਰਿ ਲੇਖਾ। ਕਾਰਜ ਆਵਹਿ ਹੋਇੰ ਵਿਸ਼ੇਖਾ[10]' ॥੫॥ਦੋਹਰਾ॥ ਅੰਜਰ[11] ਮਾਂਝ ਬਿਚਰਤਿ ਬਹੁਰ ਸੰਝ ਭਈ ਜਿਹ ਕਾਲ ॥ ਕਾਲੂ ਆਲਯ ਆਇ ਪਿਖਿ ਲੋਚਨ ਲਾਲ ਕ੍ਰਿਪਾਲ[12]॥੬॥ ਚੌਪਈ ॥ ਪ੍ਰੇਮ ਮੋਦ ਸੋਂ ਗਰੇ ਲਗਾਧੋ ॥ ਬੈਸ ਮੰਚ[13] ਪਰ ਅੰਕ ਬਸਾਧੋ। 'ਪਢਸੋ ਆਜ ਜੋ ਮੁਝੇ ਸੁਨਾਇ। ਕੌ ਬਿਧਿ ਪਾਂਧਾ ਤੁਝਹਿ ਪਢਾਇ?' ॥ ੭ ॥ ਸੁਨਿ ਕਰਿ ਪਿਤਾ ਬਚਨ ਨਿਜ ਕਾਨਨ। ਕੇਤਿਕ ਪੈੜੇ[14] ਕਹਿ ਕਮਲਾਨਨ[15]। ਹਿਤੂ ਹੁਤੇ ਸੋ ਬਾਰਿਕ ਆਏ।ਪੁਨ ਉਠਿਕਰਿ ਤਿਨ ਸੰਗ ਸਿਧਾਏ ॥ ੮ ॥ ਖੇਲਣ ਲਗੇ ਬੀਥਕਾ ਮਾਂਹੀ[16]। ਚੰਦ ਚਾਂਦਨੀ ਪੂਰਨ ਜਾਂਹੀ। ਸ਼੍ਰੀ ਮੁਖ ਨਾਨਕ ਭਨਹਿ ਕਹਾਨੀ। ਭਜਨ ਭਗਤਿ ਸੋਂ ਮਿਲੀ ਜੁ ਬਾਨੀ[17] ॥੯॥ ਦੋਹਰਾ ॥ ਮਧੁਰ[18] ਸੁਧਾ ਸਮ ਬਚਨ ਸੁਨਿ ਭੂਸ਼ਨ ਹੋਵਹਿੰ ਬਾਲ। ਹਿਤ ਤੇ ਭ੍ਰਿਪਤ[19] ਨ ਚਿਤ ਬਿਖੈ ਚਾਹਹਿੰ ਚੌਂਪ ਬਿਸਾਲ ॥੧੦॥ ਚੌਪਈ॥ ਜੀਹ[20] ਕਮਾਨ ਬਚਨ ਜਿਉ ਬਾਨਾ[21]। ਮਧੁਰਾਈ ਮਧ[22] ਭਲਕ[23] ਸਮਾਨਾ। ਤੀਖਨ ਕਰੇ ਸਾਨ ਚਤੁਰਾਈ[24]। ਨਾਨਾ ਉਕਤਿਨਿ[25] ਪੰਖ ਸੁਹਾਈ ॥ ੧੧ ॥ ਬਾਲ ਬ੍ਰਿੰਦ ਹਿਰਦਾ[26] ਲਛ[27] ਭੇਦਾ[28]। ਭਏ ਲਟੂਹਾ[29] ਹੋਇ ਅਖੇਦਾ[30]।ਤਜਿ ਕਰਿ ਸੰਗ ਸਦਨ ਨਹਿੰ ਜਾਵਹਿੰ।ਮਾਤ ਪਿਤਾ ਤਬ ਆਨਿ ਬੁਲਾਵਹਿੰ ॥੧੨॥ ਗਹਿਕਰਿ ਲੇਜਾਵਹਿੰ ਘਰਿਆਈ[31]।ਤਜਿ ਨਹਿੰ ਸਕਈ

[1]ਲੱਕ ਵਿਚ ਤੜਾਗੀ। [2]ਅਵਾਜ। [3]ਪ੍ਰਗਟ। [4]ਸੰਧਯਾ ਪਈ ਤੋਂ ਪਹਿਲੇ। [5]ਪਿਤਾ। [6]ਤਾੜੇਗਾ/ਹੇ ਪੁੱਤ੍ਰ!। [7]ਜ਼ਮੀਨ ਖੋਤ੍ਰਨ ਲੱਗੇ। [8]ਗੋਦੀ ਬਿਠਾਕੇ। [9](ਜਦੋਂ ਤੂੰ) ਵੱਡਾ ਹੋਇਓਂ। [10]ਵੇਹੜੇ। [11]ਪਿਆਰੇਨੇਤ੍ਰਾਂ ਵਾਲੇ ਕ੍ਰਿਪਾਲੂ(ਗੁਰੂ ਜੀ ਨੂੰ)। [12]ਪਲੰਘ। [13]ਪਹਾੜੇ। [14]ਕਵਲ ਵਰਗੇ ਮੁਖੜੇ ਦਾਲੇ ਨੇ ਸੁਣਾਏ। [15]ਗਲੀ ਵਿਚ। [16]ਜਿਹੜੀ ਬਾਣੀ। [17]ਮਿੱਠੇ। [18]ਰੱਜੇ। [19]ਜੀਭ। [20]ਬਾਣ,ਤੀਰ। [21]ਵਿੱਚ ਮਿੱਠਤ। [22]ਚਿੱਲਾ। [23]ਚਤੁਰਾਈ ਰੂਪੀ ਸਾਣ ਤੇ। [24]ਯੁਕਤੀਆਂ। [25]ਸਾਰੇ ਬਾਲ; ਦਾ ਹਿਰਦਾ ਰੂਪ। [26]ਨਿਸ਼ਾਨਾਂ। [27]ਵਿਨ੍ਹਿਆਂ ਗਿਆ। [28]ਮੋਹਿਤ। [30]ਦੁਖ ਰਹਿਤ। [31]ਧਿੰਗੋਜੋਰੀ

ਮਨ ਬਿਰਮਾਈ[੧]। ਰੁਚਿਰ ਬਚਨ ਕੀ ਰੁਚਿ ਅਧਿਕਾਈ। ਸੁਨਿ ਸੁਨਿ ਪੁਨ ਮਨ ਹੋਤਿ ਸਵਾਈ ॥੧੩॥ ਪ੍ਰਵੇਸ਼ਟਿਤਿ[੨] ਬਾਰਿਕ ਚਹੁੰ ਪਾਸਾ। ਪੁੰਨਵਾਨ ਜਿਨ ਕੇ* ਅਘ[੩] ਨਾਸ਼ਾ। ਨਾਨਕ ਬੈਸਹਿ ਬੀਚ ਬਿਰਾਜਹਿ। ਬਚ ਸੁਨਿ ਜਿਨਹਿ ਸੁਧਰਮਾ[੪] ਲਾਜਹਿ ॥ ੧੪ ॥ ਬਦਨ[੫] ਬਿਲੋਕਹਿੰ[੬] ਨਿਜ ਨਿਜ ਦਿਸ[੭] ਸੋਂ[੮]। ਲਖਹਿੰ ਕੰਡ ਕੋ ਨਹਿੰ ਤਹਿੰ ਸਿਸ[੯] ਸੋ। ਸਭਿ ਮਨ ਜਾਨਹਿੰ –ਮੁਝੇ ਸੁਨਾਵਹਿੰ–। ਰੋਕ ਰਿਖੀਕ[੧੦] ਸੁਨਹਿੰ ਮਨ ਭਾਵਹਿੰ ॥੧੫॥ ਦੋਹਰਾ ॥ ਮਿਲਿ ਬਾਲਿਕ ਸੋਂ ਖੇਲਤੇ ਚਲਿ ਆਏ ਨਿਜ ਧਾਮ। ਅੰਨ ਖਾਇ ਕਰ ਮਾਤ ਤੇ ਸੂਤੇ ਤਨ ਅਭਿਰਾਮ[੧੧] ॥ ੧੬ ॥ ਚੌਪਈ ॥ ਜਾਮ ਜਾਮਨੀ[੧੨] ਜਾਗਨ ਨੇਮਾ। ਜਬ ਕਾ ਤਨ ਧਰਿ ਦਾਨੀ ਛੇਮਾ[੧੩]।ਭੋਰ ਭਈ ਕੀਨੋ ਇਸ਼ਨਾਨਾ। ਪਟ ਪਹਿਰੇ ਸੁੰਦਰ ਬਿਧਿ ਨਾਨਾ ॥ ੧੭ ॥ਦਿਵਸ ਚਰੇ ਕਾਲੂ ਗਹਿ ਹਾਥਾ। ਲੈ ਚਟਸ਼ਾਰ ਚਲਨੋ ਨਿਜ ਸਾਥਾ। ਪਾਂਧੇ ਸੋਂ ਬੋਲਨੋ ਹਿਤ ਧਰਿਕੈ। 'ਦੇਹੁ ਪਢਾਇ ਰਿਦੇ ਰੁਚਿ ਕਰਕੈ'॥੧੮॥ਸੁਨਿ ਬੋਲਨੋ ਮਨ ਸੋ[੧੪] ਕਰਿ† ਬੰਦਨ। 'ਬਿਦਿਆ ਨਿਪੁਨੰ[੧੫] ਕਮਤਿ[੧੬] ਨਿਕੰਦਨ[੧੭]। ਇਸ ਤੇ ਅਧਿਕ ਜੁ ਹੋਇ ਪਢਾਵੈ। ਜਗਤ ਮਾਂਹਿ ਸਮ ਕੋ ਨ ਦਿਸਾਵੈ‡ ॥ ੧੯ ॥ ਦੋਹਰਾ ॥ ਸੁਤ[੧੯] ਕੋ ਸੁਤ ਨਹਿੰ ਜਾਨਿਯੋ ਹੈ ਕਿਹਕੋ ਅਵਤਾਰ॥ਬਿਨਾ ਪਢੇ ਹੀ ਪਢਿਰਹਨੋ ਸਭਿਨਿ ਪਢਾਵਨ ਹਾਰ ॥੨੦॥ਚੌਪਈ॥ ਇਸ ਪਢਨੇ ਕੇ ਪਰਹੁ ਨ ਖਜਾਲੇ। ਸਭਿ ਕਰਤਾ ਜੋ ਬਿਦਜਾ ਜਾਲੇ[੧੯]।ਦੀਪ ਦਿਪਾਇ[੨੦] ਬ੍ਰਿਤਾਸ ਸਮ੍ਹਾਈ[੨੧]§। ਤਮ[੨੨] ਹਰਿਬੇ ਕੋ ਨਰ ਉਦਤਾਈ[੨੩] ॥ ੨੧ ॥ ਦੀਪਕ ਤੇ ਕਜਾ ਹੁਇ ਪਰਕਾਸ਼ਾ। ਫੀਕੀ ਪ੍ਰਭਾ[੨੪] ਪਰੈ ਅਗਿ ਤਾਸਾ[੨੫]।ਸੁਤ ਉਸਤਤਿ ਸੁਨਿਸ਼ੁਤਿ ਮਹਿੰ ਕਾਲੂ। ਬਿਨ ਸ਼ਰਧਾ ਉਰ ਹਰਖ ਬਿਸਾਲੂ ॥੨੨॥ ਹਟਿ ਕਰਿ ਘੱਰ ਆਵਤਿ ਭਾ ਸੋਊ। ਕਰਨ ਲਗਨੋ ਕਾਰਜ ਨਿਜ ਜੋਊ। ਸ਼੍ਰੀ ਨਾਨਕ ਕੀ

---

[੧]ਮਨ ਮੋਹਿਤ ਹੋ ਰਿਹਾਹੈ। [੨]ਘੇਰੇ ਹੋਏ। [੩]ਪਾਪ। [੪]ਇੰਦਰ ਸਭਾ। [੫]ਮੁਖ। [੬]ਦੇਖਦੇ ਹਨ। [੭]ਆਪੋ ਆਪਣੀ ਤਰਫ। [੮]ਉਹ (ਬਾਲ)। [੯]ਬੱਚੇ। [੧੦]ਇੰਦ੍ਰੀਆਂ ਨੂੰ। [੧੧]ਸੁੰਦਰ। [੧੨]ਪਹਿਰ ਰਾਤ (ਰਹਿੰਦੀ)। [੧੩]ਮੁਕਤੀ ਦਾਤੇ ਨੇ। [੧੪]ਉਹ (ਭਾਵ ਪੰਡਤ)। [੧੫]ਚਤੁਰ। [੧੬]ਖੋਟੀ ਬੁੱਧੀ ਦੇ। [੧੭]ਨਾਸ਼ ਕਰਨ ਵਾਲੇ। [੧੮]ਪੁੱਤ੍ਰ। [੧੯]ਸਮੂਹ। [੨੦](ਜੇ ਕੋਈ) ਦੀਵਾ ਬਾਲੇ। [੨੧]ਸੂਰਜ ਦੇ ਸਾਹਮਣੇ। [੨੨]ਅਨ੍ਹੇਰਾ। [੨੩]ਉਦਮ ਕਰੇ। [੨੪]ਪ੍ਰਕਾਸ਼। [੨੫]ਤਿਸ (ਸੂਰਜ) ਦੇ ਅੱਗੇ।

*ਪਾਠਾਂਤ੍ਰ–ਜਿਹਕੇ–ਭੀ ਹੈ। †–ਸੋਂ–ਪਾਠਾਂਤ੍ਰ ਹੈ। ‡ਪਾਠਾਂਤ੍ਰ–ਜਗ ਮਹਿੰ ਸਮ ਕੋ ਕੌਨ ਦਿਸਾਵੈ। §ਪਾਠਾਂਤ੍ਰ–ਸਹਾਈ।

ਇੱਛਾ ਜਹਿੰਵਾ। ਬਿਚਰਹਿੰ ਬਾਲਕ ਮਹਿੰ ਮਿਲਿ ਤਹਿੰਵਾ ॥੨੩॥ ਦੋਹਰਾ ॥ ਮਸਤਕ ਆਯੁਤਿ[1] ਦਿਪਤਿ[2] ਦੁਤਿ[3] ਚਿਤ ਮੋਹਤਿ ਨਰ ਬਾਲ[4]। ਕਮਲ ਦਲਨ[5] ਸੇ ਦ੍ਰਿਗ[6] ਲਲਿਤ',ਆਲਯ ਲਾਜ[7],ਬਿਸਾਲ[8] ॥ ੨੪ ॥ ਚੌਪਈ ॥ ਦਸਨ[9] ਦਮਕ ਅਧਰਨ[10] ਮਧ[11] ਐਸੇ। ਗਿਰਾ ਸਦਨ[12] ਹੀਰਾਵਲਿ[13] ਜੈਸੇ। ਭੁਜ[14] ਸੁੰਦਰ ਕਰਿ ਸਜਤਿ ਕਿਯੂਰਾ[15]। ਕਲ[16] ਕੁੰਡਲ ਸ਼ੋਨਨਿ[17] ਛਬਿ ਰੂਰਾ[18]॥੨੫॥ ਜਿਹ ਹੇਰਹਿੰ ਕਰੁਨਾ ਕੀ ਕੋਰਾ[19]। ਤਾਂਹਿ ਭਵੋਦਧਿ[20] ਤੇ ਦੇਂ ਧੋਰਾ[21]।ਇਕ ਬਾਸੁਰ ਕਾਗਦ ਕੁਛ ਲੀਨੇ। ਲਘੁ ਪੋਥੀ ਸੀ ਕਰਹਿ ਅਸੀਨੇ ॥ ੨੬ ॥ ਜਿਹ ਜਿਹ ਕੁਲ ਉਪਜਹਿ ਜੋ ਜੋਊ ॥ ਦੇਖਿ ਵਛਨ ਸਿਸੁ ਖੇਲਹਿ ਸੋਊ। ਕਰ ਮਹਿੰ ਗਹੇ ਕਰਹਿੰ ਤਿਉਂ ਲੀਲਾ ॥ ਪਤਿਤ ਉਧਾਰਨਿ ਬਿਰਦ ਗਹੀਲਾ[22] ॥ ੨੭ ॥ ਦੋਹਰਾ ॥ ਕਾਲੂ ਚਲਿ ਤਿਸ ਕਾਲ ਮਹਿੰ ਆਇ ਲਾਲ ਕਲ[23] ਦੇਖਿ। ਬੋਲਨੋ ਬੋਲ ਬਿਲਾਸ ਕੇ ਪ੍ਰੇਮ ਧਰੇ ਜਿਉਂ ਬੇਖ ॥ ੨੮ ॥ ਚੌਪਈ ॥ 'ਕਹੁ ਤਾਤ ! ਕਾਗਦ ਕਰ ਲੀਨੇ। ਕਯਾ ਤੁਮ ਪਢਹੁ ਸਿਸੁਨਿ ਮਹਿੰ[24] ਭੀਨੇ ?। ਨੈਕ ਨ ਇਤ ਉਤ ਹੇਰਤਿ ਕਾਹੂੰ[25]। ਰਿਦਾ ਲਗਾਯੋ ਕਾਗਦ ਮਾਂਹੂ* ॥ ੨੯ ॥ ਜਿਉਂ ਪੰਡਤ ਬੇਦਾਂਤ ਬਿਚਾਰਤਿ। ਨੈਕ ਨ ਮਨ ਕੋ ਕਿਤਹੂੰ ਟਾਰਤਿ'। ਸੁਨਿਕਰਿ ਪਿਤਾ ਬਚਨ ਕੋ ਬੋਲੇ। ਸੰਪਟ ਬਿੱਦ੍ਰਮ[26] ਅੰਮ੍ਰਿਤ ਖੋਲੇ ॥ ੩੦ ॥ 'ਸਪਤ ਸ਼ਲੋਕੀ ਪਢਿ ਹੌਂ ਗੀਤਾ। ਅਰਥ ਵਿਚਾਰੌਂ ਤਿਹ ਕਰਿ ਪ੍ਰੀਤਾ। ਜਿਸ ਕੇ ਪਢਨ ਵਿਚਾਰਨ ਕਰਿਕੈ। ਸ਼ੁਭ ਮਾਰਗ ਪਰਹਹਿੰ ਹਿਤ ਧਰਿਕੈ'॥੩੧॥ ਦੋਹਰਾ ॥ ਕਾਲੂ ਉਰ ਅਚਰਜ ਕਰਤਿ ਅਚਰਜ ਬਚਨ ਸੁਨੇ ਜੁ। ਲਖਨੇ ਕੀ ਲਾਲਸ ਲਗੀ ਕੂਰ ਕਿ ਸਾਚ[27] ਭਨੇ ਜੁ[28] ॥ ੩੨ ॥ ਚੌਪਈ ॥ 'ਮੁਝ ਕੋ ਪਢਿ ਕਰਿ ਦੇਹੁ ਸੁਨਾਈ।ਅਰਥ ਭਨਹੁ[29] ਜਿਉਂ ਪਰਹਿ ਲਖਾਈ[30]'। ਸੁਨਿ ਪਿਤ ਕੀ ਬਾਨੀ ਸੁਖ ਖਾਨੀ। ਅਰਥ ਕਹਤਿ ਭੇ ਜਿਹ ਦੁਖ ਹਾਨੀ ॥ ੩੩ ॥

[1]ਚੌੜ॥ [2]ਪ੍ਰਕਾਸ਼ਮਾਨ। [3]ਕ੍ਰਾਂਤੀ॥ [4]ਪੁਰਖਾਂ ਤੇ ਇਸਤ੍ਰੀਆਂ ਦਾ। [5]ਕਵਲ ਪੱਤ੍ਰ।[6]ਅੱਖਾਂ। [7]ਸੁੰਦਰ। [8]ਸ਼ਰਮ ਦਾ ਘਰ। [9]ਬਤ੍ਰੀਆਂ। [10]ਦੰਦਾਂ ਦੀ। [11]ਹੋਠਾਂ। ਵਿਚ। [12]ਸਰਸ੍ਵਤੀ ਦੇ ਘਰ। [13]ਹੀਰਿਆਂ ਦੀਆਂ ਲੜੀਆਂ। [14]ਬਾਹਾਂ। [15]ਬਹੁੱਟੇ। [16]ਸੁੰਦਰ। [17]ਕੰਨਾਂ ਵਿਚ। [18]ਸੁਹਣੀ ਛਬੀ ਦੇ ਰਹੇ ਹਨ। [19]ਮਿਹਰ ਦੇ ਮਟੱਕੇ ਨਾਲ। [20]ਸੰਸਾਰ ਸਾਗਰ। [21]ਆਸਰਾ। [22]ਗ੍ਰਹਨ ਕਰਨ ਵਾਲੇ। [23]ਸੁੰਦਰ ਪੁੱਤ੍ਰ। [24]ਬੱਚਿਆਂ ਵਿਚ। [25]ਥੋੜਾ ਭੀ ਕਿਤੇ ਇਧਰ ਉਧਰ ਨਹੀਂ ਵੇਖਦੇ। [26]ਮੂੰਗਿਆਂ ਦਾ ਡੱਬਾ, ਭਾਵ ਮੂੰਹ ਖੋਲ੍ਹਿਆ। [27]ਕੂੜ ਹੈ ਕਿ ਸੱਚ। [28]ਜੋ ਆਖਦਾਹੈ। [29]ਕਹੋ। [30]ਸਮਝ ਪੈਣ।

*ਪਾਠਾਂਤ੍ਰ—ਰਿਦਾ ਲਗਾਯੋ ਕਾਗਜ ਕੇ ਮਾਂਹੀ।

ਅਰਥ ਬਖਾਨਜੋ ਸਤਿਗੁਰ ਪੂਰੇ।ਭਵ ਤਾਰਨ ਕੋ ਜਿਹ ਪਦ ਰੂਰੇ*। ਬਚਨ ਬਦੰਤਿ ਅਧਕੁਤ ਲਘੁਗੀਤਾ।ਸੁਨਤਿ ਤਾਤ[1] ਮ੍ਰਿਗ ਘੰਟਕ[2] ਪ੍ਰੀਤਾ ॥੩੪॥ ਪ੍ਰਥਮ ਪਾਠਕਰਿ ਪਰਮ ਪ੍ਰਬੀਨਾ। ਗਿਰਾ[3] ਮਧੁਰ ਸੁੰਦਰ ਰਸ ਲੀਨਾ। ਬਹੁਰ ਅਰਥ ਕਰਿ ਸਭਿ ਸਮਝਾਯੋ। ਤਾਤਪਰਯ[4] ਜੋ ਤਿਹ ਮਹਿੰ ਪਾਯੋ॥ ੩੫॥ ਸੁਨਿ ਕਰਿ ਕਾਲੂ ਕਰਤਿ ਬਿਚਾਰਾ।ਪੁਨ ਪਾਂਧੇ ਕੋ ਬਚਨ ਚਿਤਾਰਾ। –ਸੱਤਿ ਬਦਤਿ ਮਤਿ ਮਿਤ ਅਤਿ[5] ਯਾਂਕੀ । ਬਧ ਲਘੁ[6] ਮਹਿੰ ਏਤੀ ਮਤਿ ਕਾਂਕੀ–॥੩੬॥ ਦੋਹਰਾ ॥ ਜਨਕ[7] ਗਯੋ ਸੁਨਿ ਕਰਿ ਸਦਨ ਨਾਨਕ ਜਨਨੀ ਸੰਗ । ਬਚਨਨ ਸੋਂ ਬਰਨਨਿ ਕਰੀ ਸਭਿ ਬਿਧਿ ਰਿਦੇ ਉਮੰਗ ॥ ੩੭ ॥ ਚੌਪਈ ॥ 'ਪ੍ਰਥਮ ਜੋਤਿਕੀ ਗੁਨ ਗਨ[8] ਗਾਏ। ਸ਼ੁਭ ਲੱਛਨ ਸਭਿ ਅੰਗ ਬਤਾਏ। ਪੁਨ ਪਾਂਧੇ ਗੋਪਾਲ ਬਖਾਨਾ ।–ਸੁਤ ਤੁਮਰੋ ਅਤਿਸ਼ੈ ਮਤਿ-ਵਾਨਾ–॥ ੩੮ ॥ ਅਬ ਬਾਰਿਕ ਮਹਿੰ ਕਾਗਦ ਲੀਨੇ ॥ ਖੇਲਤਿ ਹੁਤੋ ਪ੍ਰੀਤਿ ਚਿਤਿ ਚੀਨੇ । ਮੈਂ ਬੂਝਜੋ–ਕਜਾ ਖੇਲਹੁ ਤਾਤਾ ! –। ਸੁੰਦਰ ਗਿਰਾ ਕਹੀ ਸੁਖਦਾਤਾ ॥੩੯॥ ਸਪਤ ਸ਼ਲੋਕੀ ਗੀਤਾ ਭਾਖੀ।ਜਨੁ ਪੰਡਤ ਤੇ ਪਢਿ ਕਰਿ ਰਾਖੀ । ਅਬ ਤੌ ਮਤਿ ਗੁਨਵਾਨਨਿ ਜੈਸੀ । ਵਡੇ ਹੋਇ ਕਜਾ ਜਾਨਹਿੰ ਕੈਸੀ?' ॥੪੦॥ ਸੁਨਿ ਪੁਨ ਕਹਤ ਭਈ ਗੁਰ ਮਾਤਾ । 'ਸ਼ੁਭ ਲੱਛਨ ਇਸ ਮਹਿੰ ਬਖਜਾਤਾਂ[9]।ਬਦਨ[10] ਪ੍ਰਸੰਨ ਕਮਲ ਜਿਮ ਬਿਕਸਾ[11]।ਰੋਦਨਸ਼ਬਦ[12] ਨ ਮੁਖ ਤੇ ਨਿਕਸਾ॥ ੪੧ ॥ ਸਿਸੁ ਮਹਿੰ[13] ਖੇਲਤਿ ਦੇਤਿ ਨ ਗਾਲੀ।ਲਰਨੌ ਨ ਕਿਸ ਸਿਉਂ ਮਧੁਰ ਉਚਾਰੀ । ਨਰਨਾਰੀ ਸਭਿ ਕਰਤਿ ਵਡਾਈ । ਸੰਗ ਫਿਰਹਿੰ ਬਾਰਿਕ ਬਰਿਆਈ[14]॥੪੨॥ਬ੍ਰਿੱਧ ਨਰਨ ਜਿਉਂ[15] ਭਨਹਿੰ ਕਹਾਨੀ। ਬਾਲਬਿਸਾਲ[16] ਸੁਨਹਿੰ ਹਿਤ ਠਾਨੀ[17]। ਮਾਤ ਪਿਤਾ ਸੁਤ ਉਸਤਤਿ ਕਹਿ ਕਰਿ । ਉਰ ਆਮੋਦ[18] ਸੰਗ ਭੇ ਗਹਿਵਰ[19]॥੪੩॥ ਉਤ ਸ਼੍ਰੀ ਨਾਨਕ ਖੇਲ ਮਚਾਵਤਿ । ਤਲਵੰਡੀ ਕੀ ਬੀਥੀ[20] ਧਾਵਤਿ । ਚਢਹਿੰ ਤਰੋਵਰ[21] ਜਸਪਦ[22] ਕੂਦਹਿੰ[23]।ਸਿਸੁ ਕੋ ਸਿਸੁ ਮਿਲ ਲੋਚਨ ਮੂੰਦਹਿੰ[24]॥੪੪॥ਭਾਗ[25]

---

[1]ਪਿਤਾ। [2]ਘੰਡੇਹੇੜੇ ਵਾਲੀ। [3]ਬਾਣੀ। [4]ਮਤਲਬ। [5]ਅਨੰਤ ਬੁੱਧੀ। [6]ਛੋਟੀ ਉਮਰ। [7]ਪਿਤਾ। [8]ਬਹੁਤੇ ਗੁਣ। [9]ਪ੍ਰਗਟ। [10]ਮੁਖੜਾ। [11]ਖਿੜਿਆ। [12]ਰੋਣ ਦੀ ਆਵਾਜ਼। [13]ਬਾਲਾਂ ਵਿਚ। [14]ਮੱਲੋ ਮੱਲੀ। [15]ਵੱਡੇ ਮਨੁੱਖਾਂ ਵਾਂਙੂ । [16]ਬਹੁਤੇ ਬਾਲ। (ਅ) ਬਾਲ ਤੇ ਵਡੇ। [17]ਪ੍ਰੇਮ ਰਕੇ। [18]ਖੁਸ਼ੀ। [19]ਖਚਾਖਚ,ਸਰਸ਼ਾਰ। [20]ਗਲੀਆਂ ਵਿਚ। [21]ਦਰਖਤ। [22]ਛੋਤੀ। [23]ਛਾਲਾਂ ਮਾਰਦੇ ਹਨ। [24]ਅੱਖਾਂ ਮੀਟਦੇ ਹਨ। [25]ਦੌੜ। *ਅੰਕ ੩੩ ਦੇ–ਸੁਨ ਪਿਤ ...ਤੋਂ... ਰੂਰੇ–ਤਕ ਚਾਰ ਪਾਦ ਇਕ ਲਿੱਖਤ ਦੇ ਨੁਸਖੇ ਵਿਚ ਹੈਨ, ਛਾਪੇ ਵਿਚ ਨਹੀਂ।

ਚਲਹਿੰ ਨਹਿੰ ਦੇਤਿ ਗਹਾਈ[੧]। ਅਤਿ ਲਘੁਤਾ[੨] ਕਰਿ ਛੈ ਹੈ ਦਾਈ*। ਇਕ ਇਕ ਕੋ ਲੈ ਕੰਧ ਉਚਾਈ[੩]। ਜਾਹਿ[੪] ਨਿਸ਼ਾਨੀ ਜਹਾਂ[੫] ਬਨਾਈ ॥ ੪੫ ॥ ਜਹਿੰ ਬਹੁ ਧੂਰਿ ਬਨਾਵਹਿੰ ਢੇਰੀ।ਬਦਬਦ ਕੂਦ ਕੁਲਾਚਨ ਕੇਰੀ[੬]। ਬੇਦੀ ਬੰਸਨ ਕੇ ਸਿਸਚਾਰੂ[੭]। ਜਿਨ ਪਹਿਰੇ ਭੂਖਨ ਧੁਨਿ ਕਾਰੂ ॥ ੪੬ ॥ ਬਹੁ ਬੈਸਿਨ ਕੇ ਸਿਸੁ[੮] ਤਿਹ ਥਾਂਈ। ਕਾਕਪੱਖ†[੯] ਜਿਨ ਸੀਸ ਬਨਾਈ। ਬਿੱਪ੍ਰਨ ਕੇ ਬਾਲਿਕ ਮਿਲਿ ਬ੍ਰਿੰਦਾ।ਖੇਲਤਿ ਤਜਹਿੰ ਨ ਸੰਗ ਮੁਕੰਦਾ॥੪੭॥ ਏਕ ਬਾਰ ਬਾਰਿਕ ਜੋ ਆਯੋ। ਪੁਨਿ ਆਵਹਿ ਨਿਤ ਚਿਤ ਬਿਰਮਾਯੋ[੧੦]। ਕੂਰ[੧੧] ਭਾਗ ਜਾਗੇ ਜਿਨ ਮਾਥੇ। ਕਰਹਿੰ ਸਪਰਸ਼ਨ ਬੋਲਨ ਸਾਥੇ ॥੪੮॥ ਨਰਾਜ ਛੰਦ ॥ ਸਿਸੋਂ[੧੨] ਵਿਖੇ ਬਿਨਾ ਲਖੇ ਅਖੇਲ ਖੇਲ ਖੇਲਹੀਂ। ਮਿਲਾਇ ਬ੍ਰਿੰਦ[੧੩]ਬਾਲ ਕੋ ਪਹੋਲ ਲਾਲ ਮੇਲਹੀਂ[੧੪]।ਧਰਾ ਸਰੀਰ ਹੇਤ ਦੰਭ ਮਾਨ ਕੋ ਨਿਕੰਦਨਾ[੧੫]। ਸੰਤੋਖ ਸਿੰਘ ਬੰਦ ਦੋ ਕਰੀ[੧੬] ਮੁਕੰਦ ਬੰਦਨਾ ॥ ੪੯ ॥

ਇਤਿ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਬਾਲ ਲੀਲ੍ਹਾ' ਪ੍ਰਸੰਗ ਬਰਨਨੰ ਨਾਮ ਸਪਤਮੋ ਧਯਾਇ ॥ ੭ ॥

੮. [ਗੁਰ ਸਿੱਖ ਦਾ ਮੰਗਲ। ਮੁੱਲਾਂ ਪ੍ਰਤਿ ਉਪਦੇਸ਼]।

ਕਬਿੱਤ ॥ ਬਾਨ ਜਿਮ ਲੱਛ ਪਰ, ਬੀਰਭੱਦ੍ਰ ਦੱਛ ਪਰ, ਨਦੀ ਮਧ ਮੱਛ ਪਰ ਦਾਸ ਜਾਲਪਾਨ ਹੈ। ਸ਼ੇਰ ਜਿਮ ਭੱਛ ਪਰ, ਬਾਜ ਜਿਮ ਪੱਛ ਪਰ, ਚੰਡਿ ਬਿੜਾਲੱਛ ਪਰ ਕੀਨ ਦ੍ਰੁਤਿ ਹਾਨ ਹੈ। ਰਾਮ ਛਿਤਪਾਲ ਪਰ, ਰਾਮ ਸੁਰ-ਸਾਲ ਪਰ,ਰਾਮ ਮਘਪਾਲ ਪਰ ਜੈਸੇ ਸਾਵਧਾਨ ਹੈ। ਸ਼ੱਕ੍ਰ ਜਿਮ ਕੋਹ ਪਰ, ਚੱਕ੍ਰ ਹਰਿ ਦ੍ਰੋਹ ਪਰ, ਗੁਰੂ ਸਿੱਖ ਮੋਹ ਪਰ ਤੈਸੇ ਬਲਵਾਨ ਹੈ ॥ ੧ ॥

ਬਾਨ=ਤੀਰ। ਲੱਛ=ਨਿਸ਼ਾਨਾ। [ਸੰਸ:, ਲਕ੍ਸ਼]
ਬੀਰ ਭੱਦ੍ਰ=ਸ਼ਿਵ ਜੀ ਦਾ ਇਕ ਗਣ। ਸ਼ਿਵ ਗਣ।
ਦੱਛ=ਸ਼ਿਵਜੀ ਦਾ ਸਹੁਰਾ, ਕਨਖਲ ਵਿਚ ਜਿਸ ਦਾ ਟਿਕਾਣਾ ਹੈ। ਇਹ ਆਰਯ ਕੁਲ ਦਾ ਰਾਜਾ ਸੀ, ਐਸਾ ਪ੍ਰਤੀਤ ਦੇਂਦਾ ਹੈ ਕਿ

---

[੧]ਪਕੜਾਈ। [੨]ਛੋਤੀ। [੩]ਮੋਢੇ ਪਰ ਚੁੱਕਕੇ। [੪]ਜਾਂਦਾ ਹੈ (ਦਾਈ)। [੫]ਜਿੱਥੇ। [੬]ਬੈਠਕੇ ਸ਼ਰਤਾਂ ਛਾਲਾਂ ਮਾਰਨ ਦੀਆਂ। [੭]ਸੁੰਦਰ ਬਾਲ। [੮]ਬਾਣੀਆਂ ਦੇ ਪੁੱਤ੍ਰ। [੯]ਬੋਦੀਆਂ (ਅ) ਪਟੇ। [੧੦]ਮੋਹਿਤ ਹੋਇਆ। [੧੧]ਬੜੇ। [੧੨]ਬਾਲਕਿਆਂ। [੧੩]ਬਹੁਤੇ। [੧੪]ਲਾਲ ਜੀ ਬੁਝਾਰਤਾਂ ਪਾਉਂਦੇ ਹਨ। [੧੫]ਦੰਭ, ਮਾਨ ਕੱਟਣ ਵਾਸਤੇ। [੧੬]ਹੱਥ। (ਅ) ਕੀਤੀ ਹੈ। *ਖੇਲਨ ਵੇਲੇ ਇਕ ਲੜਕੇ ਨੂੰ ਦਾਈ ਬਾਪ ਲੈਂਦੇ ਹਨ ਤੇ ਉਸਨੂੰ ਹਥ ਲਾ ਜਾਣਾ ਛੋਤੀ ਨਾਲ ਤੇ ਫਿਰ ਦੌੜ ਜਾਣਾ, ਉਹ ਦਾਈ ਜਿਸ ਖਿਲਾੜੀ ਨੂੰ ਹੱਥ ਲਾ ਦੇਵੇ ਫਿਰ ਉਹ ਦਾਈ ਬਣਾਯਾ ਜਾਂਦਾ ਹੈ। †ਪਾਠਾਂਤ੍ਰ—ਕਾਕ ਪੰਖ।

ਸ਼ਿਵਜੀ ਪਹਿਲੇ ਹਿੰਦ ਵਾਸੀਆਂ ਦਾ ਰਾਜਾ ਸੀ ਜਿਨ੍ਹਾਂ ਤੋਂ ਆਰਯ ਸੂਰ ਕਰਦੇ ਸਨ। ਦੱਛ ਦੀ ਲੜਕੀ ਪਾਰਬਤੀ ਨੇ ਇਸ ਨੂੰ ਪਤੀ ਚੁਣਿਆਂ। ਜਦੋਂ ਦੱਛ ਨੇ ਯੱਗ ਵਿਚ ਸ਼ਿਵਾਂ ਦੀ ਯੋਗ ਪੂਜਾ ਨਾ ਕੀਤੀ ਤਾਂ ਪਾਰਬਤੀ ਸੜ ਮੋਈ, ਤੇ ਦੰਡ ਦੇਣ ਵਾਸਤੇ ਸ਼ਿਵ ਨੇ ਇਕ ਗਣ ਘੱਲਿਆ, ਉਸ ਕਥਾ ਵੱਲ ਇਸ਼ਾਰਾ ਹੈ। [ਸੰਸ: ਦਕ੍ਸ਼]

ਮੱਧ=ਵਿਚ। ਮੱਛ=ਮੱਛੀਆਂ। ਦਾਸ ਜਾਲ ਪਾਨ=ਜਾਲ ਪਾਉਣ ਵਾਲਾ ਦਾਸ, ਭਾਵ ਝੀਵਰ। (ਅ) ਦਾਸ=ਝੀਵਰ, ਜਿਵੇਂ ਨਦੀ ਵਿਚ ਝੀਵਰ ਮੱਛ ਉਤੇ ਜਾਲ ਪਾਉਣ (ਵਿਚ ਸਮਰੱਥ) ਹੈ।

ਭੱਛ=ਕੋਈ ਚੀਜ਼ ਜੋ ਖਾਣ ਯੋਗ ਹੈ, ਸ਼ਿਕਾਰ। [ਸੰਸ:, ਭਕ੍ਸ਼]

ਬਾਜ=ਇਕ ਸ਼ਿਕਾਰੀ ਪੰਛੀ [ਫਾਰਸੀ, ਬਾਜ਼]

ਪੱਛ=ਪੰਛੀ, ਚਿੜੀਆਂ [ਸੰਸ:, ਪਕ੍ਸ਼ੀ] ਚੰਡਿ=ਚੰਡੀ।

ਬਿੜਾਲੱਛ=ਵਿਡਾਲ+ਅਕ੍ਸ਼—ਬਿੱਲੇ ਵਰਗੀਆਂ ਅੱਖਾਂ ਹੋਣ ਜਿਸਦੀਆਂ। ਇਕ ਰਾਕਸ਼ ਦਾ ਨਾਮ। ਬਿੜਾਲਾਕ੍ਸ਼ੀ=ਇਕ ਰਾਖਸ਼ੀ।

ਦੁਤਿਹਾਨ ਹੈ=ਸੁੰਦਰਤਾ ਨਾਸ਼ ਕੀਤੀ, ਭਾਵ ਉਨ੍ਹਾਂ ਮਾਰ ਘੱਤਿਆ। ਜੇ ਪਾਠ 'ਦ੍ਰੁਤ ਹਾਨ' ਹੋਵੇ ਤਾਂ ਅਰਥ ਬਣੇਗਾ—ਛੇਤੀ ਨਾਸ਼ ਕੀਤਾ।

ਰਾਮ=ਰਾਮ ਤ੍ਰੈ ਹੋਏ ਹਨ, ਪਰਸਰਾਮ, ਰਾਮਚੰਦ੍ਰ ਤੇ ਬਲਰਾਮ, ਇਥੇ ਰਾਮਦਾ ਅਰਥ ਪਰਸਰਾਮ ਹੈ ਜਿਸ ਨੇ ਤ੍ਰੈਤਾ ਜੁਗ ਵਿਚ ਖੱਤ੍ਰੀ ਜਾਤ ਦੇ ਰਾਜੇ ਮਾਰੇ।

ਛਿਤਪਾਲ=ਧਰਤੀ ਦੇ ਪਾਲਣ ਵਾਲੇ; ਭਾਵ ਰਾਜੇ। ਮੁਰਾਦ ਖੱਤ੍ਰੀ ਰਾਜਿਆਂ ਤੋਂ ਹੈ ਜੋ ਦੇਸ਼ ਦੇ ਮਾਲਕ ਸਨ।

ਰਾਮ=ਦੂਸਰਾ ਰਾਮ, ਦਸਰਥ ਦਾ ਪੁੱਤ੍ਰ—ਸ੍ਰੀ ਰਾਮਚੰਦ੍ਰ।

ਸੁਰਸਾਲੁ=ਦੇਵਤਿਆਂ ਨੂੰ ਸਤਾਉਣ ਵਾਲਾ, ਰਾਵਣ।

ਰਾਮ=ਤੀਸਰਾ ਰਾਮ, ਬਲਿਰਾਮ, ਕ੍ਰਿਸ਼ਨ ਜੀ ਦਾ ਭਰਾ ਜੋ ਦ੍ਵਾਪਰ ਵਿਚ ਹੋਇਆ ਹੈ, ਜਿਸ ਨੇ ਜਰਾਸਿੰਧ ਨੂੰ ਮਾਰਿਆ ਸੀ।

ਮਘਪਾਲ=ਮਗਧ ਦੇਸ਼ ਦਾ ਰਾਜਾ, ਭਾਵ ਜਰਾਸਿੰਧ ਤੋਂ ਹੈ। ਮਘ ਤੋਂ ਮੁਰਾਦ ਮਘਧ ਦੇਸ਼ ਦੀ ਹੈ ਜੋ ਅੱਜ ਕਲ ਬਿਹਾਰ ਉੜੀਸਾ ਦੇ ਸੂਬੇ ਵਿੱਚ ਹੈ।

ਸਾਵਧਾਨ=ਖ਼ਬਰਦਾਰ, ਤਜਾਰ ਬਰ ਤਜਾਰ, ਮੁਰਾਦ—ਹਾਵੀ—ਤੋਂ ਹੈ।

ਸ਼ੱਕ੍ਰ=ਇੰਦ੍ਰ। [ਸੰਸ:, ਸ਼ਕ੍ਰ]

ਕੋਹ=ਪਹਾੜ। [ਫਾਰਸੀ, ਕੋਹ]

ਚੱਕ੍ਰ ਹਰਿ=ਉਹ ਸ਼ਸਤ੍ਰ ਜੋ ਵਿਸ਼ਨੂੰ ਦੇ ਹੱਥ ਵਿਚ ਮੰਨਿਆਂ ਹੈ, ਜਿਹਾ ਕਿ ਨਿਹੰਗ ਸਿੰਘਾਂ ਦੇ ਦੁਮਾਲੇ ਵਿਚ ਹੁੰਦਾ ਹੈ। ਚੱਕ੍ਰ ਹਰਿ= ਵਿਸ਼ਨੂੰ ਦਾ ਚੱਕ੍ਰ।

ਦ੍ਰੋਹ ਪਰ=ਦ੍ਰੋਹੀਆਂ ਪਰ। ਦ੍ਰੋਹੀ=ਉਹ, ਲੋਕ ਜੋ ਭਲੇ ਪੁਰਖਾਂ, ਸੰਤਾਂ ਨਾਲ ਖ਼ਾਰ, ਵੈਰ ਤੇ ਉਪਦ੍ਰਵ ਕਰਦੇ ਹਨ।

ਅਰਥ—ਤੀਰ ਜੀਕੂੰ ਨਿਸ਼ਾਨੇ ਉਤੇ, ਸ਼ਿਵ ਗਣ (ਜੀਕੂੰ) ਦੱਛ ਉਤੇ, ਨਦੀ ਵਿਚ ਮੱਛ ਉਤ (ਜਿਵੇਂ) ਝੀਵਰ ਜਾਲ ਪਾਉਣ ਵਿਚ (ਬਲਵਾਨ) ਹੈ।

ਸ਼ੇਰ ਨੇ ਜੀਕੂੰ ਸ਼ਿਕਾਰ ਉਤੇ, ਬਾਜ਼ ਨੇ ਜੀਕੂੰ ਚਿੜੀ ਉਤੇ, ਚੰਡੀ ਨੇ (ਜਿਵੇਂ) ਬਿੜਾਲੱਛ (ਨਾਮੇ ਦੈਤ) ਉਤੇ (ਪੈਕੇ ਉਨ੍ਹਾਂ ਦੀ) ਸ਼ੋਭਾ ਹਾਨ ਕੀਤੀ ਹੈ।

ਪਰਸ਼ਰਾਮ ਛੱਤ੍ਰੀਆਂ ਉਤੇ, ਰਾਮਚੰਦ ਰਾਵਣ ਉਤੇ, ਬਲਿਰਾਮ ਜਰਾਸਿੰਧ ਉਤੇ ਜੀਕੂੰ ਖਬਰਦਾਰ (ਭਾਰੂ) ਹੈਨ।

ਇੰਦ੍ਰ ਜੀਕੂੰ ਪਹਾੜ ਉਤੇ, ਹਰਿ ਦਾ ਚੱਕ੍ਰ ਜੀਕੂੰ ਦੈਂਹੀਆਂ ਉਤੇ ਤੈਸੇ ਗੁਰੂ ਸਿੱਖ ਮੋਹ ਉਤੇ ਬਲਵਾਨ ਹੈ।

ਦੋਹਰਾ ॥ ਕਹਿ ਬਾਲਾ ਸ਼੍ਰੀ ਗੁਰੂ ਜੀ! ਸੁਨਹੁ ਕਥਾ ਇਤਿਹਾਸ। ਜੈਸ ਭਾਂਤਿ ਹਰਿ[1] ਖੇਲ ਹੀਂ ਕਟੰਤਿ ਜੁ ਕਲਿਮਲ ਦਾਸ॥ ੨॥ ਸ੍ਰੈਯਾ॥ ਬਾਲਕ ਸੋਂ ਮਿਲ ਖੇਲਤਿ ਖੇਲਨ ਲਾਲ ਬਿਲੋਕਤ ਤਾਤ[2] ਦੁਲਾਰੈ। ਸੁੰਦਰ ਭੂਖਨ ਚੀਰ ਸਰੀਰ ਧਰੇ ਤਲਵੈਡੀ ਕੀ ਬੀਥੀ ਬਿਹਾਰੈਂ। ਦੌਰ ਚਲੈਂ ਕਬ ਬੈਸ ਰਹੈਂ ਕਬਹੂੰ ਮਧੁਰੇ ਮੁਖ ਬੈਨ ਉਚਾਰੈਂ।ਭੋਜਨ ਮਾਤ ਤੇ ਲੇਕਰਿ ਖਾਤਿ, ਖੁਵਾਵਤਿ ਹੇਰਤਿ ਹੌ ਬਲਿਹਾਰੈ ॥ ੩ ॥ ਇਕ ਬਾਸੁਰ ਕਾਲੁ ਵਿਚਾਰ ਕੀਓ—ਪਢਨੈ ਬਿਨ ਨਾਨਕ ਬੈਸ[3] ਬਿਹਾਏ। ਕੌਨਸੀ ਕਾਰ ਕਰੈ ਗੁਜ਼ਰਾਨ ਕਹਾਂ[4] ਕਰਿਕੈ ਧਨ ਲੇਹਿ ਕਮਾਏ। ਨਿਜ ਕਾਰ ਕੀ ਰੀਤਿ ਬਿਨਾ ਨ ਬਨੈ ਕ੍ਰਿਤ, ਜੋ ਕਰਿ ਹੈ ਜਗ ਨਿੰਦ ਅਲਾਏ। ਅਬ ਮੋਕਉ ਯੋਗ ਪਢਾਵਨ ਹੈ ਬਡ ਹੋਇ ਜਬੈ ਨ ਪਢਨੋ ਤਬ ਜਾਏ—॥੪॥ ਲੈ ਸੁਤ ਨਾਨਕ ਸੰਗ ਚਲਨੋ ਜਹਿਂ ਪਾਰਸੀ[5] ਬਾਲ ਪਢੈਂ ਮਿਲਿ ਬ੍ਰਿੰਦਾ। ਬੈਸਨੋ ਮੁਲਾਨੇ ਕੇ ਜਾਇ ਸਮੀਪ ਕਹੋ ਹਿਤ ਸੋਂ*ਬਚ ਆਰਤਮੰਦਾ[6]। 'ਮੇ ਸੁਤ ਹੇਤ ਸੋਂ ਦੇਹੁ ਪਢਾਇ ਪਢੈ ਇਹ ਤੂਰਨ ਹੈ ਮਤਿਵੰਦਾ। ਰੋਜ ਭਲੋ ਮੁਝ ਦੇਹੁ ਬਤਾਇ, ਬੈਸਾਵਹੁ ਆਨ ਪਢੈ ਤੁ ਅਨੰਦਾ[7] ॥ ੫ ॥ ਕਬਿੱਤ ॥ ਬੈਨ ਯੌਂ ਮੁਲਾਨੇ ਭਨੇ 'ਸੁਬਹਿ' ਦਿਵਸ ਭਲੋ ਮਕਤਬ[8] ਮਾਂਹੀ ਫਰਜ਼ੰਦ[9] ਕੋ ਬਿਠਾਈਏ। ਹੇਤ ਸੋਂ ਪਢਾਊਂ, ਨ ਖਿਲਾਫ[10] ਤੁਝ ਸੰਗ ਗਾਊਂ, ਹੋਰੋਂ ਹੋਸ਼ਵੰਦ[11] ਅਬ ਧਾਮ ਨਿਜ ਜਾਈਏ'। ਕਾਲੂ ਤਬ ਗਯੋ ਰੈਨ ਭਈ ਖਾਨ ਪਾਨ ਕੀਓ ਭੋਰ[12] ਸੋਂ ਬਹੋਰ ਉਠ ਦੇਖਨੋ ਸੁਖਦਾਈਏ। ਨਾਨਕ ਕੋ ਸੰਗ ਲੇਯ ਬੈਨ ਸੋਂ ਦਿਲਾਸੋ ਦੇਯ ਪਢੋ ਕਰਿ ਪ੍ਰੀਤਿ

[1]ਪਾਪਾਂ ਨੂੰ ਹਰਨ ਵਾਲੇ ਗੁਰੂ ਨਾਨਕ ਜੀ। [2]ਪਿਤਾ। [3]ਉਮਰ। [4]ਕਿਹੜੀ। [5]ਫਾਰਸੀ। [6]ਦਰਦ ਵਾਲੇ। [7]ਕੱਲ ਸਵੇਰੇ। [8]ਫਾਰਸੀ ਪੜ੍ਹਨ ਦੀ ਪਾਠਸ਼ਾਲਾ। [9]ਪੁੱਤ੍ਰ। [10]ਉਲਟੀ। [11]ਸਿਆਣਾ। [12]ਸਵੇਰੇ। *ਪਾਠਾਂਤ੍ਰ—ਤਿਹ ਸੋਂ—।

ਨੀਤਿ ਕਤਹੂੰ* ਨ ਧਾਈਏ' ॥ ੬ ॥ ਮਕਤਬ ਆਇ ਏਕ ਕਾਰਖਿਕ[1] ਦੀਨੋ ਕਾਲੂ ਕਛੁਕ ਮਿਠਾਈ ਬਾਂਟਿ ਪਟੀਆ ਲਿਖਾਈ ਹੈ। ਮੁੱਲਾਂ ਨੇ ਕਲਮ ਗਹਿ ਅੱਵਲ ਅਲਫ ਲਿਖ ਬਹੁਰੋ ਸਿਹਰਫੀ[2] ਸੁ ਸਭਿਹੀ ਪਢਾਈ ਹੈ। ਮੁੱਲਾਂ ਕੇ ਕਹਿਨ ਮਹਿੰ ਦੇਰ ਕਛੁ ਲਾਗੈ ਮਾਨੋ ਨਾਨਕ ਕੀ ਰਸਨਾ ਮੈਂ ਦੇਰ ਹੂੰ ਨ ਪਾਈ ਹੈ। ਭਯੋ ਬਿਸਮਾਦ–ਏਹ ਪਢਨੋ ਕਹੂੰ ਆਦਿ[3] ਮੋਤੇ ! ਮੋਹੁ ਸੋ ਸਬਕ ਪਢੈ ਜਾਨਨੋ ਹੂੰ ਨ ਜਾਈ ਹੈ॥੭॥ ਮੁਸ਼ਕਲ ਪਾਰਸੀ ਅਸਾਨ ਪਢੈ ਤਾਤਕਾਲ ਬਾਲਿਕ ਕੀ ਬੈਸ[4], ਬੁਧਿ ਬ੍ਰਿੱਧ[5] ਹੂੰ ਕੀ ਦੇਖੀਏ। ਜ਼ੋਰ[6] ਤੇ ਜ਼ਬਰ[7] ਔਰ ਮਾਯਨੇ[8] ਕਿਤਾਬਨ ਕੇ ਦਫਤਰ ਲੇਖਾ ਜਮਾ ਖਰਚੁ ਬਿਸੇਖੀਏ। ਦਸ ਦਸ ਸਾਲ ਕੇ ਬਿਸਾਲ ਬਾਲ ਬੈਸੇ ਜੋਊ ਪਢੈਂ ਨ ਸਮਾਨ ਇਸ ਕੋਊ ਅਵਰੇਖੀਏ[9]। ਮਾਨੁਖ ਕੋ ਕਾਮ ਨਹਿੰ, ਔਲੀਆ ਔਤਾਰ ਕੋਊ, ਲਖਿ ਸੋਂ ਅਲੱਖ ਯਾਂਕੇ ਲੇਖ ਹੈਂ ਅਲੇਖੀਏ–॥ ੮ ॥ ਸਿਫਤਿ ਪ੍ਰਕਾਸ਼ ਭਈ–ਕਾਲੂ ਸੁਭ ਬੁੱਧਿ ਰਾਸ ਪਾਰਸੀ ਇਲਮ ਜੋ ਕਠਨ ਸੀਖਨੋ ਬੇਗਹੀ–। ਆਇ ਮੁਖ ਦੇਖੈਂ ਕਰੈਂ ਇਲਮ ਪਰੇਖੈ[10] ਨਰ, ਸੁਨਿ ਸੁਨਿ ਬੈਨ ਕੋ ਬਿਸਾਲ ਬਿਸਮੇ ਗਹੀ[11]। ਮਿਲਤਿ ਪਰਸਪਰ ਕਰਤਿ ਸੁਜਸ ਬਰ ਬੈਸ ਲਘ ਦੇਖੀ-ਅਤਿ ਸੋਮੁਖੀ ਵਿਸ਼ੇਖ ਹੀ[12]। ਮਧੁਰ ਬਚਨ ਸੁਨਿ ਹਿੰਦੂ ਔ ਤੁਰਕ ਸਭਿ ਪ੍ਰੀਤਿ ਕਰਿ ਰਿਦੈ ਹਰਿਖਾਵ ਨ ਉਦੇਗ ਹੀ[13] ॥੯॥ ਮ੍ਰਿਦੁਲ ਮਧੁਰ ਮੁਖ ਬੋਲਤਿ ਹੈਂ ਬੈਨ ਮਾਨੋਂ ਦੇਤਿ ਉਪਦੇਸ਼ ਰਿਖਿ[14] ਦੇਖਿ ਸਿਖ ਆਪਨੋ।ਪਾਰਸੀ ਸੋ ਮਿਲੀ ਜੋਊ ਨਾਮ ਕੇ ਭਜਨ ਸੰਗ ਗੰਗ ਜੈਸੀ ਬਾਨੀ ਕਲਿ ਕਲਿ-ਮਲ ਖਾਪਨੇ[15]। ਪੰਡਤ ਜਨੋਂ ਵਕਤਾ ਅਚੂਕ[16] ਵਾਕ ਪ੍ਰੇਮ ਮਯ ਸੁੰਦਰ ਸੁਖਦ ਜੋਊ ਜੋਗ[17] ਨਰ ਜਾਪਨੇ [18]। ਸੁਨੈਂ ਹਿਤ ਲਾਇ ਨੁਤਿ[19] ਗਾਇ ਘਰ ਜਾਇੰ ਨਰ ਕਲਾਵਾਨ ਭਯੋ ਕਲਿ ਕੀਰਤਿ ਸੁ ਥਾਪਨੇ ॥ ੧੦ ॥ ਸ੍ਰੈਯਾ ॥ ਧਾਮ ਕੇ ਕਾਮ ਤਜੇ ਢਿਗ ਜਾਵਹਿੰ ਹੇਰਤਿ ਮੂਰਤਿ ਭਾਵਤੀ ਜੀ ਕੀ। ਬੂਝ ਹੈਂ ਬੈਨ ਸੰਦੇਹ ਉਠਾਇ, ਸੁਨੈਂ ਤਤਕਾਲ ਗਿਰਾ ਮੁਖ ਨੀਕੀ। ‘ਹੈ ਅਵਤਾਰ’ ਲਖਨੋ ਬਹੁ ਲੋਕਨ ਬ੍ਰਿੱਧ ਬਧੀ[20] ਸ਼ਰਧਾ ਸ਼ੁੱਧ ਹੀ ਕੀ[21]।

---

[1]ਰੁਪੱਯਾ। [2]ਫਾਰਸੀ ਦੀ ਪੈਂਤੀ। [3]ਪਹਿਲੋਂ। [4]ਉਮਰ। [5]ਵੱਡਿਆਂ ਵਰਗੀ ਅਕਲ। [6]ਸਿਆਰੀ। [7]ਮੁਕਤਾ। [8]ਅਰਥ। [9]ਦੇਖੀਦਾ ਹੈ। [10]ਪ੍ਰੀਖਜਾ। [11]ਬਹੁਤ ਅਚਰਜਤਾ ਵਜ਼ੀ। [12]ਵਡੀ ਬੁੱਧੀ। [13]ਖੁਸ਼ ਹੁੰਦੇ ਹਨ, ਦੁਖੀ ਨਹੀਂ ਹੁੰਦੇ। [14]ਰਿਖੀ। [15]ਪਾਪ ਨਾਸ਼ਕ। [16]ਅਭੁੱਲ। [17]ਲਾਇਕ। [18]ਜਪਨ ਦੇ। [19]ਉਸਤਤ। [20]ਬਹਤ ਵਧੀ। [21]ਸ਼ੁੱਧ ਹਿਰਦੇ ਦੀ। *ਪਾਠਾਂਤ੍ਰ–ਕਬਹੂੰ।

ਬੋਲਤਿ ਬੋਲ ਅਮੋਲ ਅਤੋਲ ਅਡੋਲ ਮਤੀ ਅਹਰੈਨ ਬਲੀ[1]* ਕੀ ॥ ੯੯ ॥ ਦੋਹਰਾ ॥ ਲਖਨ ਲਗੇ ਜਬ ਨਰ ਕਲਾ[2] ਫੇਰਜੋ ਬਹੁਰ ਸੁਭਾਵ। ਭਏ ਬਾਲ ਅਨਜਾਨ ਸੇ ਕੀਨੋ ਅਪਨ ਛਪਾਵ ॥ ੯੨ ॥ ਸ੍ਰੈਯਾ ॥ ਪੁਰਿ ਬਾਹਰ ਜਾਇ ਤਰੇ ਤਰੁ ਕੈ[3] ਪਟ ਤਾਨ[4] ਸਰੀਰ ਪੈ ਪੋਢੇ ਰਹੈਂ। ਨਹਿ ਬੋਲਤਿ ਕੋਊ ਬੁਲਾਵਤਿ ਹੈਂ ਨਰ ਬੇਖੁਦਿ† ਅੰਤਰ ਧਯਾਨ ਲਹੈਂ। ਕਬ ਆਨ ਪਰੈਂ ਘਰ ਮਾਤ ਉਠਾਵਤਿ ਤੌ ਭਿ ਉਠੈਂ ਨਹਿ ਮੌਨ ਗਹੈਂ। ਇਕ ਠੌਰ ਪਏ ਜੁਗ ਬਾਸੁਰ[5] ਬੀਤਹਿਂ ਹੇਰਿ ਕੈ ਮਾਨਵ ਐਸੇ ਕਹੈਂ ॥ ੯੩ ॥ 'ਚੋ ਮਤਿਵਾਨ ਵਡੋ ਸੁਰਗਯਾਨ ਭਯੋ ਅਨਜਾਨ ਸਾ ਕੌਨ ਹੈ ਹੇਤੁ? ਬੇਖੁਦ ਚਿੱਤ ਉਦਾਸ ਰਹੈ ਕਛੁ ਹੋਤਿ ਭਯੋ ਪਰਛਾਵਹੁ ਪ੍ਰੇਤੁ[6]। ਹੈ ਉਨ-ਮੱਤਿ' ਦਸ਼ਾ ਦਿਸਿ ਆਵਤਿ, ਸੁੱਧਿ ਨ ਦੇਹਿ ਕੀ, ਬਾਹਜ[7] ਨਿਕੇਤੁ[8]‡। ਬੈਨ ਭਨੈ ਨਹਿ ਨੈਨ ਉਘਾਰਤਿ§' ਹੇਰਿ ਕਹੈਂ ਜੋਊ ਜਾਨਿ ਨ ਭੇਤੁ॥੧੪॥ ਕਾਲੂ ਕੋ ਚਿੰਤ ਬਧੀ ਸੁਤ ਦੇਖਿ ਬਿਸ਼ੇਖ ਤੁਪਾਦਿ ਕਰੇ ਜੁ ਬਤਾਯਾ। ਫੇਰ ਮੁਲਾਨੇ ਕੇ ਪਾਸ ਗਯੋ ਸਭਿ ਨਾਨਕ ਕੋ ਬਿਤਤਾਂਤ ਸੁਨਾਯਾ। 'ਹੋਸ਼ ਭਈ ਫਰਮੋਸ਼[10] ਸਭੈ ਤਿਹਿ ਕੋ ਬਿਧਿ ਪਾਰਮੀ ਤੁੰਹਿ ਪਛਾਯਾ ?। ਆਪ ਚਲੋ ਸੁਧ ਲੀਜੀਏ ਹੇਰਿ ਕੈ, ਭੇਵ ਲਖੋ ਕਿ ਪਰੀ ਤਿਹ ਛਾਯਾ' ॥ ੯੫ ॥ ਕਾਲੂ ਕੇ ਸੰਗ ਮੁਲਾਨਾ ਗਯੋ ਜਹਿਂ ਨਾਨਕ ਜੀ ਧਰ[11] ਪੌਢ ਰਹੈ। ਤਾਨ ਮੈਬਜਾਨ[12] ਸ਼ਰੀਰ ਕੇ ਉਪਰ ਬੇਗਮ[13]ਹੀ ਅਵਨੀ[14] ਪੈ ਅਹੈਮਾਨਵਆਨ ਭਏ ਇਕਠੇ ਬਹੁ–ਬੈਨ ਸੁਨੈਂ ਸ਼ੂਤ– ਐਸੇ ਚਹੈਂ।ਹੇਰਿ ਹਿਰਾਨ ਸਮਾਨ[15] ਤਬੈ ਮਨ ਹੋਇ ਹਰਾਨ[16] ਸੁ ਵੌਕ ਕਹੈਂ ॥੧੬॥ਕਬਿੱਤ॥ ਜਾਇਕੈ ਮੁਲਾਨੈ ਨੇ ਦੁਆਇ[17] ਕਰੀ ਬੈਸ ਢਿਗ 'ਤੁਮ ਪਰ ਮਿਹਰ ਸੁ ਪਰਵਦਗਾਰ ਕੀ। ਬੈਸ ਲਾਯ ਮਾਂਹਿ ਭਈ ਸੋਮੁਖੀ[18] ਵਿਸ਼ੇਖ ਤਵ ਗਿਰਾ ਮੁਖ ਮਾਧੁਰੀ ਸਭਿਨਿ ਹਿਤਕਾਰ ਕੀ। ਸ਼ੁਭ ਹੈ ਸੁਭਾਉ ਭਰਜੋ ਭਾਉ[19] ਸੋਂ ਸਭਿਨਿ ਸੰਗ

---

[1]ਅਹਰਣ ਵਾਂਙੂ ਬਲਵਾਨ। [2]ਸ਼ਕਤੀ। [3]ਹੇਠਾਂ ਬ੍ਰਿੱਛ ਦੇ। [4]ਕਪੜਾ ਤਾਣਕੇ। [5]ਦੋ ਦਿਨ। [6]ਪ੍ਰੇਤ ਦਾ ਪਰਛਾਵਾਂ। [7]ਅਸਤ। [8]ਬਾਹਰ ਦੀ ਤੇ[9]ਘਰ ਦੀ। [10]ਭੁੱਲ ਗਈ। [11]ਜ਼ਮੀਨ ਤੇ।[12]ਚਾਦਰ॥ [13]ਅਚਿੰਤ। [14]ਜ਼ਿਮੀਨ।[15]ਜੇਹੇ ਹੋਕੇ। [16]ਹਰੇ ਜਾਣ ਵਾਲੇ। [17]ਅਰਦਾਸ। [18]ਬੁੱਧੀ। [19]ਪ੍ਰੇਮ।

*ਪਾਠਾਂਤ੍ਰ–ਅਹਰੈਨ ਬਲੀ ਕੀ=ਮਤ ਜੋ ਹੈ ਸੋ ਨਾ ਹਰੀ ਜਾਣ ਵਾਲੀ ਤੇ ਟਿਕਾਣੇ ਰਹਿਣ ਵਾਲੀ ਹੈ। ਅਥਵਾ, ਜਿਵੇਂ ਥਲ (ਧਰਤੀ) ਵਿਚ ਅਹਿਰਨ ਗੱਡੀ ਹੋਵੇ।

†ਪਾਠਾਂਤ੍ਰ–ਬੇਸੁਧ। ‡ਪਾਠਾਂਤ੍ਰ–ਬਹਾਜਨਕੇਤੁ। §ਪਾਠਾਂਤ੍ਰ–ਉਘਾਤ ਸੋ।

ਬਧੈ ਗੋ ਪ੍ਰਭਾਉ[੧] ਰੀਤਿ ਜਸੁ ਵਿਸਤਾਰ ਕੀ। ਆਨਨ ਤੇ ਤੁਸ਼ਨਿ[੨] ਕੋ ਕਾਰਨ ਹੈ ਕੌਨ?ਭਨੋ,ਹੇਰਿ ਤੁਮੈ ਤਾਤ[੩] ਸੁਧਿ ਭਜੀ ਘਰਬਾਰ ਕੀ'॥੧੭॥ ਦੋਹਰਾ ॥ ਮਸ਼ਟ ਕਰੀ ਨਾਨਕ ਤਬੈ ਦਯੋ ਨ ਉੱਤਰ ਕੋਇ। ਦੀਨ ਭਯੋ ਮੁੱਲਾਂ ਰਿਦੈ ਬਹੁਰੋ ਬਚਨ ਬੁਗੋਇ[੪] ॥ ੧੮ ॥ ਸ੍ਰੈਯਾ ॥ 'ਆਇ ਖਰੇ ਨਰ ਪਾਸ ਜਿਤੇ–ਤੁਵ ਬੈਨ ਸੁਨੈਂ–ਮਨ ਚਾਹਿ ਇਹੀ। ਆਨਨ ਤੇ ਨਹਿਬੋਲਤਿ ਹੋ ਬਚ[੫], ਹੋਵਤਿ ਰੈਂਜ ਰਿਦੈ* ਸਭਿਹੀ। ਮੋਹਿ ਕਹੇ ਤੁਮ ਬੋਲਹੁ ਥੋਰ ਸਾ ਮਾਨੀ ਹਰਾਨੀ ਸੁ ਕੈਸੇ ਕਹੀ[੬]। ਹੋਤ ਖੁਦਾਇ ਉਠੋ ਇਕਬਾਰ ਉਚਾਰਿ ਕਰੋ ਉਰ ਜੈਸੇ ਅਹੀ'॥੧੯॥ ਅੜਿਲ॥ ਮੁੱਲਾਂ ਕੇ ਸੁਨ ਬੈਨ ਦੀਨ ਅਤਿ ਜੋ ਭਯੋ।ਬਹੁਰੋ–ਹੋਤੁ ਖੁਦਾਇ–ਨਾਮ ਮੁਖ ਤੇ ਕਹਯੋ। ਦੋਨੋ ਚਸ਼ਮ[੭] ਕੁਸ਼ਾਦ[੮] ਨਿਸ਼ਸਤਹਿ[੯] ਸਾਮੁਹੇ। ਹੋ ਬੋਲੇ,ਰਾਗ ਤਿਲੰਗ ਸ਼ਬਦ ਜੋ ਦੁਖ ਦਹੈ॥੨੦॥

ਸ਼੍ਰੀ ਮੁਖਵਾਕ–†ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥
ਮਮ ਸਰ ਮੂਏ ਅਸਰਾਈਲ ਗਿਰਫਤਹ ਦਿਲ ਹੋਹਿ ਨਦਾਨੀ ॥ ੧ ॥ ਰਹਾਉ ॥

॥ ਚੌਪਈ ॥ 'ਜੋ ਮਮ ਦਸ਼ਾ ਚਹਹੁ ਤੁਮ ਜਾਨਾ। ਤੌ ਸ਼ੂਤ ਦੇ ਕਰਿ[੧੦] ਸੁਨਿ ਮਉਲਾਨਾ!ਸ਼੍ਰੀ ਪਰਮੇਸ਼੍ਵਰ ਨਾਮ ਜੁ ਲੀਨੋ।ਯਾਂਤੇ ਤੁਮ ਸੋਂ ਉੱਤਰ ਦੀਨੋ ॥ ੨੧ ॥ ਜੋ ਮਨ ਸਮਝਨੋ ਦੁਨੀ ਮੁਕਾਮੂ। ਸੋ ਜਾਨਹੁ ਝੂਠੋ ਬਿਨ ਨਾਮੂ। ਹਰਿਚੰਦੌਰੀ[੧੧] ਪੁਨਿ ਘਨਛਾਯਾ[੧੨]।ਸੁਪਨਾ ਜਿਉਂ ਬਾਜੀਗਰ ਮਾਯਾ॥੨੨॥ ਲਖਿ ਇਨ ਸਾਚ ਕਰੇ ਜੁ ਗਹਾਵਾ[੧੩]। ਅੰਤ ਕਾਲ ਤਿਹ ਹੁਇ ਪਛੁਤਾਵਾ। ਜੋ ਜਾਨਹਿ ਇਹ ਮਿਥਨਾਭਾਸੀ। ਸੋ ਤਿਨਕੇ ਨਹਿੰ ਹੁਇ ਬਿੱਸ੍ਵਾਸੀ॥੨੩॥ ਤਾਂਤੇ ਜਗਤ ਪਦਾਰਥ ਪ੍ਰੀਤਾ। ਹੌਂ ਨ ਕਰੋਂ ਜੇ ਹੁਇ ਬਿੱਪ੍ਰੀਤਾ। ਸਿਰ ਪਰ ਡਰ ਨਿਤ ਅਜਰਾਈਲਾ[੧੪]। ਗਹਿ ਲੈ ਜਾਵਹਿ ਜੋ ਬਿਨ ਢੀਲਾ ॥ ੨੪ ॥ ਅਸ ਡਰ ਧਰਿ ਕਰਿ ਹੌਂ ਉਰ ਮਾਂਹੀ। ਭਵ ਬਿਵਹਾਰ ਹੋਤਿ ਹਿਤ ਨਾਂਹੀ'। ਬਿਸਮਨੋ ਮਨ ਇਮ‡ ਸੁਨਤਿ ਮੁਲਾਨਾ। ਸ਼੍ਰੀ ਗੁਰ ਸੋਂ ਪੁਨ ਬਚਨ ਬਖਾਨਾ। ॥ ੨੫ ॥ 'ਅਬ ਲੌ ਤੁਮਰੀ ਬਾਲਿਕ ਬੈਸਾ। ਬਚਨ ਉਚਾਰਤਿ ਹੋ ਮੁਖ

[੧]ਤੇਜ, ਪ੍ਰਤਾਪ। [੨]ਮੂੰਹ ਤੋਂ ਚੁੱਪ ਦਾ। [੩]ਪਿਤਾ ਨੇ। [੪]ਆਖਿਆ। [੫]ਬਚਨ। [੬]ਮੇਰੇ ਕਹੇ ਹੀ ਥੋੜਾ ਬੋਲੋ, ਆਖੋ ਤਾਂ ਸਹੀ ਕਿ ਕਿਉਂ(ਐਡੀ)ਹੈਰਾਨੀ ਮੰਨੀ ਹੈ। [੭]ਅੱਖਾਂ। [੮]ਖੋਲ੍ਹਕੇ।[੯]ਉਠ ਬੈਠੇ। [੧੦]ਕੰਨ ਦੇਕੇ। [੧੧]ਹਰੀਚੰਦ ਦੀ ਨਗਰੀ ਭਾਵ ਭੁਲੇਵੇ ਦੀ। [੧੨]ਬੱਦਲ ਦੀ ਛਾਂ। [੧੩]ਪਕੜ। [੧੪]ਮੌਤ ਦੇ ਫਰਿਸ਼ਤੇ ਦਾ। *ਪਾਠਾਂਤ੍ਰ–ਤਬੈ। †ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਪਹਿਲੀ ਤੁਕ 'ਯਕ ਅਰਜ ਗੁਫਤਮ ਪੇਸਿ ਤੋ' ਹੈ। ਗਾਉਣ ਵੇਲੇ ਕਈ ਰਾਗੀ, ਤੁਕ 'ਦੁਨੀਆ ਮੁਕਾਮੇ ਫਾਨੀ' ਤੋਂ ਚੁੱਕਦੇ ਹਨ। ‡ਪਾਠਾਂਤ੍ਰ–ਇਉਂ।

ਕੈਸਾ? ਹਮਸੇ ਬ੍ਰਿੱਧ ਆਰਬਲ ਬੀਤੀ। ਤਿਨਕੋ ਚਹੀਯਤਿ ਹੈ ਅਸ ਰੀਤੀ ॥ ੨੬ ॥ ਅਬ ਬਾਲਿਕ ਲੀਲਾ ਉਰ ਧਰੀਏ। ਏਕ ਫਿਕਰ ਕੋ ਜ਼ਿਕਰ ਨ ਕਰੀਏ*। ਤਰੁਨ[1] ਹੋਇ ਧਨ ਬਨਿਤਾ[2] ਸੰਗਾ। ਸੁਖ ਭੋਗਹੁ ਕਰਿ ਹ੍ਰਿਦਯ ਉਮੰਗਾ ॥ ੨੭ ॥ ਅਸ ਬਿਧਿ ਬ੍ਰਿੱਧ ਹੋਇ ਕਰਿ ਕੀਜੈ। ਅਬ ਸਨਬੰਧਨਿ ਕੋ ਸੁਖ ਦੀਜੈ[3]। ਸ਼੍ਰੀ ਨਾਨਕ ਸੁਨਿ ਕਰਿ ਤਿਹ ਬਾਨੀ। ਜੋ ਬੇਮੁਖਤਾ ਪਦ ਕਰਿ ਸਾਨੀ[4] ॥ ੨੮ ॥ ਬੋਲੇ ਪਰਮ ਮਨੋਹਰ ਬਚਨਾ। ਜਿਨ ਮਹਿੰ ਉਪਦੇਸ਼ਹਿ ਕੀ ਰਚਨਾ। "ਜੋ ਤੂੰ ਲਖਹਿੰ ਆਰਬਲ ਸਾਰੀ। ਬਿਨਾ ਭਜਨ ਇਹ ਜਾਤਿ ਬਿਕਾਰੀ ॥ ੨੯ ॥ ਇਕ ਸੌ ਬਰਖ ਆਰਬਲ ਪ੍ਰਾਨੀ। ਜੇ ਜੀਵਹਿੰ ਤਿਨ ਕਹੌਂ ਕਹਾਨੀ॥ਅਰਧ[5] ਨੀਂਦ ਬਸਿ ਕਰਤਜੋ ਸੈਨਾ[6]॥ਗੁਦਰ ਗਏ[7]ਲਖਿਯੇ ਨਿਜ ਨੈਨਾ॥੩੦॥ ਪੰਦ੍ਰਹ ਬਰਖ ਤੀਕ ਅਨਜਾਨਾ॥ਬਾਲ ਪਨੇ ਮਹਿੰ ਕਰੀ ਬਿਹਾਨਾ। ਅੱਸੀ ਬਰਖਹਿ ਤੇ ਜੁ ਵਧੈ ਹੈ। ਲੋਚਨ ਦਿਖੈ ਨ ਸ਼ੋਨ ਸੁਨੈ ਹੈ ॥ ੩੧ ॥ ਦੋਹਰਾ ॥ ਬਯਾਕੁਲਤਾ ਇੰਦ੍ਰੀਨ ਕੀ ਸੁਧਿ ਨਹਿੰ ਸਕਹਿ ਸੰਭਾਰਿ। ਦੇਹਿ ਕ੍ਰਿਆ ਕਰਨੀ ਕਠਨ ਤਬ ਕਸ ਹਰਿ ਉਰਧਾਰਿ? ॥੩੨॥ ਚੌਪਈ ॥ ਕੁਛਕ ਰਹੇ ਤਿਨਕੀ ਸੁਨਿ ਗਿਨਤੀ। ਸੋਪਿ[8] ਬਿਤੀਤਹਿ ਬਿਨ ਹਰਿ ਬਿਨਤੀ। ਮਲ ਮੂਤ੍ਰਾਦਿ ਤਜਿਨਿ ਜੁਗ ਕਾਲਾ॥ਕਰਤਿ ਬਿਤੀਤਹਿ ਕਾਲ ਬਿਸਾਲਾ ॥੩੩॥ ਖਾਨ ਪਾਨ ਨਿਤ ਕਰਨ ਬਿਹਾਰਾ। ਹਿਤ[9] ਬਿਨੋਦ[9] ਬਨਿਤਾ[10] ਸੰਗ ਧਾਰਾ। ਕਰਨ ਉਪਾਇ ਸੁ ਦਰਬ ਉਪਾਵਨ। ਅਲਜ[11] ਅਸ਼ੁਭ ਸ਼ੁਭ ਕਰਮ ਕਮਾਵਨ ॥੩੪॥ ਪਾਲਨ ਸੁਤ ਬਹੁ ਲਾਡ ਲਡਾਵਨ। ਨਿਸ ਦਿਨ ਹਿਤ[12] ਸੋਂ ਹੇਤ ਬਢਾਵਨ। ਇਸ ਬਿਧਿ ਬਿਤੀ ਆਰਬਲ ਸਾਰੀ। ਅੰਤ ਸਮੈ ਗਮਨਜੋ ਕਰਝਾਰੀ[13]॥੩੫॥ ਤਾਂਤੇ ਮਨ ਸਮਝਹੁ ਅਸ ਰੀਤੀ। ਜਨਮ ਅਕਾਰਥ ਬਿਨ ਹਰਿ ਪ੍ਰੀਤੀ। ਹੇਤ ਪਦਾਰਥ[14] ਅਮੁਲ ਜਿ ਸ੍ਵਾਸਾ[15]। ਗਯੋ ਹਾਰ ਅਸ ਢਾਲਜੋ ਪਾਸਾ[16] ॥੩੬॥ ਜਬ ਇਸ ਕੋ ਉਰ ਸਮਝ ਸੁ ਆਵੈ। ਤਬ ਮਨ ਬਿਸ਼ਿਯਨ ਤੇ ਉਲਟਾਵੈ ॥ ਕਰਹਿ ਬੰਦਗੀ ਪੇਸ਼ ਖੁਦਾਇ ॥ ਜਿਉਂ ਮੈਂ ਤੁਮ ਸੋਂ ਕਹੌਂ ਸੁਨਾਇ ॥ ੩੭ ॥

---

[1]ਜੁਵਾਨ। [2]ਇਸਤ੍ਰੀ। [3]ਮਿਲੀ ਹੋਈ। [4]ਅੱਧੀ। [5]ਸੁੱਤਿਆਂ। [6]ਗੁਜਰ ਗਏ। [7]ਉਹ ਭੀ। [8]ਪ੍ਰੇਮ। [9]ਆਨੰਦ। [10]ਇਸਤ੍ਰੀ। [11]ਨਿਰਲੱਜ। [12]ਮੋਹ। [13]ਹੱਥ ਝਾੜਕੇ। [14](ਸ੍ਰੇਸ਼ਾਰਕ) ਪਦਾਰਥਾਂ ਵਾਸਤੇ। [15]ਜੋ ਅਮੋਲਕ ਸ੍ਵਾਸ ਹਨ। [16]ਐਸਾ ਪਾਸਾ ਸੁੱਟਿਆ।

*ਪਾਠਾਂਤ੍ਰ–ਏਸ ਫਿਕਰ ਕੋ ਜੀਅ ਨੋਂ ਧਰੀਏ।

ਤਿਲੰਗ ਮਹਲਾ ੧ ॥ ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ਼ ਕੁਨ ਕਰਤਾਰ ॥ ਹਕਾ ਕਬੀਰ ਕਰੀਮ ਤੂ ਬੇ ਐਬ ਪਰਵਦਗਾਰ ॥ ੧ ॥

ਦੋਹਰਾ ॥ ਅਰਜ਼ ਕਹੋਂ* ਅੱਗੂਜ ਪ੍ਰਭੂ! ਸੁਨੀਏ ਦੈਕਰਿ ਕਾਨ।ਹੱਕ[1]ਕਬੀਰ[2] ਕਰੀਮ[3] ਤੂੰ ਦੇਹੁ ਨਾਮ ਕੋ ਦਾਨ ॥ ੩੮ ॥ ਚੌਪਈ ॥ ਕਰਹਿ ਬੰਦਗੀ ਤਨ ਮਨ ਦੀਨਾ। ਨਾਮ ਸੁ ਜਾਚਹਿ ਹੋਇ ਅਧੀਨਾ । ਦੀਨਬੰਧੁ ਤਬ ਕਰੁਨਾ ਧਾਰੈ। ਦੈਕਰਿ ਨਾਮ ਦਾਸ ਨਿਸਤਾਰੈ[4] ॥ ੩੯ ॥ ਸੁਨਿ ਸ਼੍ਰੀ ਗੁਰੁ ਕੇ ਬੈਨ ਮੁਲਾਨਾ। ਜਿਨ ਤੇ ਮਿਟਤਿ ਬਿਕਟ[5] ਅੱਗਯਾਨਾ । ਕਾਲੂ ਹੇਤ ਕਹਿਨ ਪੁਨ ਲਾਗਸੋ। 'ਧੰਨ ਤੁਮਾਰੋ ਮਨ ਅਨੁਰਾਗਸੋ ॥੪੦॥ ਜਿਉਂ ਤੁਮ ਰੀਤਿ ਕਹਤਿ ਯਹਿ ਸਾਚੀ।ਹਰਿ ਚਰਨਨ ਮਹਿੰ ਮਤ ਰੁਚਿ†ਰਾਚੀ।ਤੱਦਪਿ ਤੁਮਰੋ ਸਭਿ ਪਰਵਾਰੂ। ਕੋ ਦਿਲਗੀਰ ਜੁ ਹੈ ਹਿਤਕਾਰੂ ॥੪੧॥ ਇਨ ਕੋ ਹੈਤਿ ਕਰਹੁ ਜਿਉਂ ਹਰਖਹਿਂ। ਤੁਮਰੋ ਮੋਹ ਆਨ ਇਨ ਕਰਖਹਿ[5] । ਪਿਤਾ ਪਿਤਾਨੁਜ[6] ਔਰ ਜਿ ਗਨਾਤੀ[7]।ਨਹਿਂ ਤਿਨ ਕੋ ਅਸ ਰੀਤਿ ਸੁਹਾਤੀ॥੪੨॥ ਬੋਲਹੁ ਬਿਗਸਹੁ[8]‡ਬਿਚਰਹੁ ਸੰਗਾ। ਕਰਹੁ ਕਾਜ ਸਭਿ ਸਹਿਤ ਉਮੰਗਾ[9]। ਸੁਨਿਕਰਿ ਸ਼੍ਰੀ ਨਾਨਕ ਤਿਹ ਬਾਨੀ। ਬੋਲੇ ਦੀਨ ਬੰਧੁ ਸੁਖਦਾਨੀ ॥੪੩॥

ਸ੍ਰੀ ਮੁਖਵਾਕ ॥ ਜਨ ਪਿਸਰ ਪਦਰ ਬਿਰਾਦਰਾਂ ਕਸਨੇਸ ਦਸਤੰਗੀਰ ॥ ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ[9] ॥ ੨ ॥

ਚੌਪਈ ॥ 'ਪਿਤਾ ਭ੍ਰਾਤ ਤਿਯ ਤਾਤ[10] ਸਮੇਤੂ। ਇਨ ਕੋ ਲਖਹੁ ਕੂਰ ਸਭਿ ਹੇਤੂ। ਧਨ ਬਿਨ ਜੀਵਤਿ ਤਜਾਗਹਿਂ ਸੰਗਾ । ਧਨ ਹੋਵਹਿ ਰਹਿਂ ਸੰਗ ਉਮੰਗਾ॥੪੪॥ ਜਬ ਜਮ ਆਨ ਗਹੈ ਇਸ ਪ੍ਰਾਨੀ। ਤਬ ਰਾਖਨ ਕੀ ਕਹਾਂ ਕਹਾਨੀ। ਅੰਤ ਕਾਲ ਗਹਿ ਲੀਨਿ ਇਕਾਕੀ[11] । ਤਬ ਤਕਬੀਰ[12] ਹੋਇ ਕਸ ਤਾਂਕੀ ॥ ੪੫ ॥ ਚਲਨ ਸੰਗ ਜੋ ਸ਼੍ਰੀ ਹਰਿ ਰੰਗਾ[13] । ਨਾਮ ਨ ਜਪਸੋ ਰਹਸੋ ਮਨ ਭੰਗਾ । ਭਾ ਅਨਾਥ ਜਮ ਮਾਰਗ ਮਾਂਹੀ। ਅਨਿਕ ਜਾਤਨਾ[14] ਹੋਵਹਿ ਜਾਂਹੀ ॥ ੪੬ ॥ ਨਹਿਂ ਸਹਾਇ ਤਿਨ ਕੋ ਸਨਬੰਧੂ। ਜਿਨ ਮਹਿਂ ਪਚਸੋ[15] ਰਹਸੋ ਮਤਿ ਅੰਧੂ'। ਜਾਨੀ ਰਿਦੈ ਮੁਲਾਨੇ ਰੀਤੀ । ਪਰਿਪੂਰਨ ਉਰ ਮਹਿਂ ਹਰਿ ਪ੍ਰੀਤੀ ॥੪੭॥–ਇਸਕੇ ਬਚਨ ਮੋਹਿ ਮਨ ਢੋਹਾ। ਜਿਉਂ

[1]ਸੱਚ। [2]ਵੱਡਾ। [3]ਮੇਹਰਾਂ ਵਾਲਾ। [4]ਕਠਨ। [5]ਖਿੱਚਦਾ ਹੈ। [6]ਚਾਚਾ। [7]ਸਨਬੰਧੀ। [8]ਖਿੜੇ। [9]ਮੋਤ ਦਾ ਵੇਲਾ। [10]ਪੁੱਤ੍ਰ। [11]ਇਕੱਲੇ ਨੂੰ । [12]ਤਦਬੀਰ, (ਅ) 'ਅੱਲਾਹੁ ਅਕਬਰ' ਇਹ ਨਮਾਜ਼ ਰਹਿਮਤ ਲਈ ਜੋ ਪੜ੍ਹਦੇ ਹਨ ਤਦੋਂ ਇਸ ਦਾ ਕਿਆ ਸਵਾਰੇਗੀ। [13]ਨਾਲ ਜਾਣ ਵਾਲਾ ਨੇਮ ਸ਼੍ਰੀ ਵਾਹਿਗੁਰੂ ਦਾ ਪ੍ਰੇਮ ਹੈ। [14]ਤਾੜਨਾ। [15]ਖੁੱਭਿਆ।

*ਪਾਠਾਂਤ੍ਰ–ਕਰੋਂ। †ਪਾਠਾਂਤ੍ਰ–ਚਿਤ। ‡ਪਾਠਾਂਤ੍ਰ–ਬਿਸ਼ਰਤ।

ਮਤੰਗ[1] ਅੰਕੁਸ ਕਰਿ[2] ਪ੍ਰੇਰਾ[3]। ਕਹੈਂ ਗੁਨਾਕਰ[4] ਬਾਨੀ ਸਾਚੀ। ਕੂਰ ਕੁਟੰਬ ਪ੍ਰੀਤਿ ਰੁਚਿ ਰਾਚੀ ॥੪੮॥ ਆਖਰ ਕੋ ਰਖਵਾਰ ਨ ਸੰਗੀ। ਸਹਹਿ ਜੀਵ ਯਹਿ ਦੂਖ ਇਕੰਗੀ। ਅਸ ਅਨਜਾਨਪਨੇ ਮਹਿੰ ਮਾਨਵ। ਪਚਹਿ ਰੈਨ ਦਿਨ ਭੇਵ ਨ ਜਾਨਵ-॥੪੯॥ ਅਸ ਵਿਚਾਰ ਕਰਿ ਰਿਦੈ ਮੁਲਾਨਾ। ਲਖਿ ਮਹਿਮਾ ਮੁਖ ਬਚਨ ਬਖਾਨਾ। 'ਅਲਪ ਬੈਸ ਏਤੀ[5] ਦਾਨਾਈ। ਕੋ ਅਵਤਰਜੋ ਸੰਤ ਸੁਖਦਾਈ ॥ ੫੦ ॥ ਸਿਸੁਤਾ ਵਿਖੈ[6] ਬੰਦਗੀ ਜਾਨੀ। ਨੇਕੀ ਕਾਰ ਕਰਨ ਮਨ ਠਾਨੀ। ਬਦੀ ਖਯਾਲ ਦਿਲ ਦੀਨਿ ਭੁਲਾਈ। ਰੀਤਿ ਪ੍ਰੀਤਿ ਕੀ ਚੀਤਿ ਬਸਾਈ ॥ ੫੧ ॥ ਬਿਸ਼ਿਯਨ ਤੇ ਉਦਾਸ ਮਤਿ ਕੀਨੀ। ਗਿਰਾ ਪ੍ਰੇਮ ਪਰਮੇਸ਼ੁਰ ਭੀਨੀ[7]। ਉਸਤਤਿ ਕੇ ਬਚ ਸੁਨਿ ਮੁਖ ਸਦਨਾ। ਕਹਜੋ ਤ੍ਰਿਤਿਯ ਪਦ ਪੰਕਜ ਬਦਨਾ ॥ ੫੨ ॥

ਸ੍ਰੀ ਮੁਖਵਾਕ ॥ ਸਬ ਰੋਜ ਗਸਤਮ ਦਰਹਵਾ ਕਰਦੇਮ ਬਦੀ ਖਿਆਲ ॥
ਗਾਹੇ ਨ ਨੇਕੀ ਕਾਰ ਕਰਦਮ ਮਮ ਈਂ ਚਿਨੀ ਅਹਵਾਲ ॥ ੩ ॥

ਚੌਪਈ ॥'ਬਦੀ ਖਯਾਲ ਨਿਸ ਬਾਸੁਰ ਮਾਂਹੀ। ਕਰਤਿ ਰਹਤਿ ਕੁਛ ਜਾਨਤਿ ਨਾਹੀ। ਚਿੰਤਾਮਣਿ[8] ਕੋ ਤਜਹਿ ਗਵਾਰਾ ॥ ਕਾਚ ਲੋਹ ਕਰ ਜਤਨ ਅਪਾਰਾ ॥੫੩॥ ਸੁਰਤਰੁ[9] ਕੋ ਨਿਜ ਅਜਰ[10] ਉਖਾਰਹਿ[11]। ਬਨੀ[12] ਬਬੂਰਨ ਕੀ[13] ਬਿਸਤਾਰਹਿ। ਤਰਕ ਸੁਧਾ ਕੋ[14] ਹੋਹਿ ਸੁਰਾਪੀ[15]। ਤਜਿ ਚੰਦਨ ਗਹਿ ਬੰਸ ਸੰਤਾਪੀ[16] ॥ ੫੪ ॥ ਤਿਨਕੋ ਸੁਖ ਪ੍ਰਾਪਤਿ ਹੁਇ ਕੈਸੇ। ਹਰਿ ਤਜਿ ਬਿਸ਼ਯ ਗਹਤਿ ਜੋ ਐਸੇ। ਬਿਸਰੈ ਸਭਿਹੀ ਬੈਸ ਬਿਤੀਤੀ। ਕਬਹਿ ਨ ਸੁਧਿ ਕੀਨੀ ਹਰਿ ਪ੍ਰੀਤੀ[17] ॥ ੫੫ ॥ ਸੁਨਤਿ ਮੁਲਾਨੇ ਕੇ ਮਨਮਾਂਹੀ। ਸ਼ਰਧਾ ਸੁਧਿ ਅਧਿਕਹਿ ਬਿਰਧਾਹੀ। ਬੋਲ਼ਜੋ ਬਚਨ ਬੰਦ ਕਰ ਦੋਊ।'ਤੁਮਰੇ ਸਮਸਰ[18] ਔਰ ਨ ਕੋਊ ॥ ੫੬ ॥ ਮੂਰਤਿ ਪਾਕ[19] ਅਲਹਿ ਭਲ ਕੀਨੀ। ਭਗਤਿ ਰੀਤਿ ਮਹਿ ਮਤਿ ਜਿਹ ਭੀਨੀ[20]। ਸੁਨਿ ਸ੍ਰੀ ਨਾਨਕ ਉਚਰੇ ਬਚਨਾ। ਗਰਬ ਹਰਨ ਕੀ ਜਿਨ ਮਹਿੰ ਰਚਨਾ ॥ ੫੭ ॥

ਸ੍ਰੀ ਮੁਖਬਾਕ ॥ ਬਦ ਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥
ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾਖਾਕ ॥ ੪ ॥

---

[1]ਹਾਥੀ। [2]ਕੁੰਡੇ ਨਾਲ। [3]ਟੋਰਿਆ ਜਾਂਦਾ ਹੈ। [4]ਗੁਣਾਂ ਦੀ ਖਾਣ। [5]ਇਤਨੀ। [6]ਬਚਪਨ ਵਿਚ ਹੀ। [7]ਮਨ ਚਿਤਵੀ ਮੁਰਾਦ ਦੇਣ ਵਾਲੀ ਮਣੀ। [8]ਕਲਪ ਬ੍ਰਿਛ। [9]ਅਪਣੇ ਵੇਹੜੇ ਵਿਚੋਂ। [10]ਪੁੱਟਦਾ ਹੈ। [11] ਬਰੀਚੀ। [12] ਕਿੱਕਰਾਂ ਦੀ। [13] ਛੱਡਕੇ ਅੰਮ੍ਰਿਤ ਨੂੰ। [14]ਪੀਂਦਾ ਹੈ ਸ਼ਰਾਬ! [15]ਦੁਖਦਾਈ ਬਾਂਸ ਫਟਦਾ ਹੈ। [16] ਬਰੱਬਰ। [17]ਪਵਿੱਤ੍ਰ।

ਚੌਪਈ ॥ [1]ਰਤਿ ਰੰਗੋ ਸਤਿਸੰਗ ਸਮਾਜੂ । ਸਿਮਰਨ ਬਿਨਾ ਅਨਤ[2] ਨਹਿੰ ਕਾਜੂ।ਤਨ ਮਨ ਸੌਂਪ ਦੀਨ ਨਿਜ ਸਾਂਈ।ਚਾਕਰ ਭਏ ਏਕ ਲਿਵ-ਲਾਈ ॥ ੫੮ ॥ ਤਿਨਕੇ ਪਦ ਪੰਕਜ ਮੈਂ ਧੂਰੀ। ਗੁਨ ਨ ਏਕ ਔਗੁਨ ਬਹੁ ਪੂਰੀ। ਕਰੁਨਾ ਕਰਿ[3] ਕਰੁਨਾਕਰ[4] ਸਾਧੂ। ਬਖਸ਼ਹਿੰ*ਮੈਂ ਜੂ ਗਰੁਵ[5] ਅਪਰਾਧੂ[6] ॥੫੯॥ ਅਧਿਕ ਨੰਮ੍ਰਤਾ ਕੇ ਸੁਨਿ ਬੈਨਾ। ਭਈ ਮੁਲਾਨੇ ਕੇ ਮਨ ਚੈਨਾ। ਹ੍ਵੈ ਕਰਿ ਦੀਨ ਜੋਰਿ ਜੁਗ[7] ਹਾਥਾ। ਕਹਜੋ [8]ਮੋਹਿ ਅਬ ਕਰਹੁ ਸਨਾਥਾ[9] ॥ ੬੦ ॥ ਛਿਮਹੁ[10] ਬਚਨ ਜੋ ਸਨਮੁਖਿ ਭਾਖੇ। ਹੌਂ ਅਨਜਾਨ ਢੀਠਤਾ ਰਾਖੇ। ਜੋ ਤੁਮਰੇ ਮਨ ਨਿਸ਼ਚਾ ਗੂੜ੍ਹਾ। ਕੋ ਲਖਿ ਸਕਹਿ ਜਗਤ ਨਰ ਮੂੜ੍ਹਾ ॥੬੧॥ ਚਰਨ ਸ਼ਰਨ ਮੈਂ ਕੀਨੋ ਪਰਨਾ । ਹਰਹੁ ਮੋਹਿ ਜਗ ਜਨਮ ਜੁ ਮਰਨਾ। ਬ੍ਰਿੱਧਨ ਤੇਂ ਤੁਮ ਬ੍ਰਿੱਧ[11] ਵਡੇਰੇ । ਕਰਿ ਉਪਦੇਸ਼ ਕਟਹੁ ਦੁਖ ਮੇਰੇ[12] ॥ ੬੨ ॥ ਦੀਨਬੰਧੁ ਦੁਖਦਲਨ[13] ਦਯਾਨਿਧਿ। ਬਚਨ ਅਧੀਨ ਸੁਨੇ ਜਬ ਅਸਬਿਧਿ। ਦਯਾ ਦ੍ਰਿਸ਼ਟਿ ਦੇਖੀ ਸੁਖਦਾਨੀ। ਮ੍ਰਿਦੁਲ ਮਧੁਰ ਬੋਲੇ ਮੁਖਬਾਨੀ ॥ ੬੩ ॥ [14]ਮਨ ਕੰਚਨ ਜਗ ਸਿਕਤਾ ਮਾਂਹੀ[15] । ਬੀਨਬੀਨ[16] ਇਕਠੇ ਕਰਿ ਤਾਂਹੀ। ਤਪ ਅਗਨੀ ਮਹਿੰ ਭਗਤਿ ਕੁਠਾਲੀ[17] । ਬਿਸ਼ਯ ਮੈਲਹਤਿ[18]ਲਿਹੁ ਤਿਹਗਾਲੀ॥੬੪॥ਅਲੰਕਾਰ[19] ਘਰਿ[20] ਸਰਲ[21] ਅਧੀਰਾ । ਤਿਹ ਮਹਿੰ ਜਟਹੁ[22] ਨਾਮ ਹਰਿ ਹੀਰਾਉਰ ਪਹਿਰਾਵਹੁ ਪਰਮ ਪਵਿੱਤ੍ਰਾ । ਸ਼ੋਭਾ ਲੋਕਨ ਉਭੈ[23] ਬਚਿੱਤ੍ਰਾ ॥ ੬੫ ॥ ਸੱਤਿਨਾਮ ਇਕ ਚਿਤ ਲਿਵਲਾਈ । ਜਪਹੁ ਦੇਹਿ ਅਭਿਮਾਨ ਗਵਾਈ । ਸਤਿਸੰਗਤ ਕੀ ਸੇਵ ਅਭੰਗਾ[24]।ਕਰਹੁ ਸੁਖਦ ਨਿਤ ਸੰਗ ਉਮੰਗਾ[25]॥੬੬॥ਬਚਨਾਯੁਧ ਕੇ[26] ਸੰਗ ਮੁਲਾਨਾ । ਘਾਇਲ ਭਾ[27] ਤਨ ਸੁਧਿ[28] ਬਿਸਰਾਨਾ । ਅਤਿ ਤੀਖਨ ਸੋਂ ਭਿਦ ਗਸੋ[29] ਮਰਮੂ[30] । ਛਿਦੇ ਅੰਗ ਹਉਮੈ ਸੰਗ ਭਰਮੂ[31] ॥ ੬੭ ॥ ਜਗਤ ਅਸਾਰ ਜਾਨਿ ਦੁਖ ਖਾਨੀ । ਸ਼੍ਰੀ ਗੁਰ ਕੀ ਮਹਿਮਾ ਪਹਿਚਾਨੀ। ਬੰਦ ਹਾਥ ਦੋ ਕਰੀ ਸੁ ਬੰਦਨ । [32]ਤੁਮ ਕਿਯ ਮਮ ਅੱਗਯਾਨ ਨਿਕੰਦਨ ।

---

[1]ਪ੍ਰੇਮ । [2]ਹੋਰ । [3]ਕਿਰਪਾ ਕਰਕੇ । [4]ਕਿਰਪਾ ਦੀ ਖਾਣ । [5]ਭਾਰੀ । [6]ਦੋਵੇਂ । [7]ਨਿਹਾਲ । [8]ਮੁਆਫ ਕਰੋ । [9]ਵਡਿਆਂ ਤੋਂ । [10]ਵੱਡੇ । [11]ਦੁਖਨਾਸ਼ਕ । [12]ਮਨ ਰੂਪ ਸੋਨਾ । [13]ਜਗਤ ਰੂਪ ਰੇਤ ਵਿਚੋਂ । [14]ਚੁਣ ਚੁਣਕੇ । [15](ਸੋਨਾ ਪਾਕੇ ਗਾਲਣ ਵਾਲੀ) ਠੂਠੀ । [16]ਨਾਸ਼ ਕਰਕੇ । [17]ਗਹਿਣਾ। [18]ਘੜਕੇ।[19]ਸੁਧਾ। [20]ਜੜੋ। [21]ਦੋਨੋਂ ਲੋਕਾਂ ਦੀ। [22]ਇਕ ਰਸ,ਲਗਾਤਾਰ।[23]ਬਚਨਾਂ ਰੂਪੀ ਸ਼ਸਤ੍ਰ ਨਾਲ । [24]ਫਟੜ ਹੋ ਗਿਆ । [25]ਤਨ ਦੀ ਸੋਝੀ । [26]ਵਿੰਨ੍ਹਿਆ ਗਿਆ । [27]ਮਰਮ ਅਸਥਾਨ,ਭਾਵ ਰਿਦਾ । [28]ਹਉਮੈ ਸਹਿਤ ਭਰਮ(ਰੂਪੀ)ਅੰਗ ਵਿੰਨ੍ਹੇ ਗਏ । *ਪਾਠਾਂਤ੍ਰ–ਬਖਸ਼ਹੁ ।

॥੬੮॥ ਪੂਰਨ ਪੁਰਖ ਰੂਪ ਹਰਿ ਸਾਧੂ। ਨਰਨ ਉਧਾਰਹੁ ਬੁੱਧਿ ਅਗਾਧੂ! ਕਮਲ ਬਦਨ! ਜਿਉਂ ਤੁਮ ਉਰ ਆਵੈ। ਤਸ ਬਿਧਿ ਕਰਹੁ ਨ ਕੋ ਉਲਟਾਵੈ॥੬੯॥ਮੈਂ ਅਬ ਸੁਨਨੋ ਜੁ ਤੁਮ ਉਪਦੇਸ਼ੂ। ਜਪੋਂ ਨਾਮ ਤਜਿ ਜਗਤ* ਕਲੇਸ਼ੂ'। ਅਸ ਕਹਿ ਗਮਨਨੋ ਧਾਮ ਮੁਲਾਨਾ। ਨਹਿੰ ਕਿਹ ਸੋਂ ਤਿਹ ਬਚਨ ਬਖਾਨਾ॥੭੦॥ਪਰਮੇਸ਼ੁਰ ਦਿਸ਼ਿ ਪ੍ਰੀਤਿ ਸੁ ਜਾਗੀ।ਬਿਖਿਯਨ ਤਜਾਗ ਏਕ ਲਿਵਲਾਗੀ। ਜੀਵਤਿ ਜਪਤਿ ਰਹਨੋ ਸੋ ਨਾਮੂ। ਅੰਤਕਾਲ ਗਮਨਨੋ ਹਰਿ ਧਾਮੂ ॥ ੭੧ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਮੁੱਲਾਂ ਉਪਦੇਸ਼' ਪ੍ਰਸੰਗ ਬਰਨਨੰ ਨਾਮ ਅਸ਼ਟਮੋ ਧਜਾਇ। ॥ ੮ ॥

੯. [ਸਾਰਦਾ ਦਾ ਮੰਗਲ। ਸੱਚਾ ਜੰਞੂ।]

ਦੋਹਰਾ—ਸ਼੍ਰੀ ਸਰਸ੍ਵਤੀ ਸਰਬਦਾ ਬਰਨ ਸ੍ਵੇਤ ਸੁਖਕੰਦ।
ਤਰਲ ਆਂਗੁਰੀ ਬੀਨ ਸੋਂ ਬੰਦੌਂ ਦੈ ਕਰ ਬੰਦਿ† ॥ ੧ ॥

ਸਰਸ੍ਵਤੀ=ਵਿਦਜਾ ਦੀ ਦੇਵੀ, ਸ਼ਾਰਦਾ।
ਸਰਬਦਾ=ਸਦਾ ਹੀ [ਸੰਸ:, ਸਰਵ੍ਦਾ]।
ਬਰਨ=ਰੰਗ [ਸੰਸ: ਵਰ੍ਣ]। ਸ੍ਵੇਤ=ਚਿੱਟਾ [ਸੰਸ:, ਸ੍ਵੇਤ]।
ਸੁਖਕੰਦ=ਸੁਖਾਂ ਦਾ ਮੂਲ। ਸੁੱਖਾਂ ਦਾ ਫਲ।
ਤਰਲ=ਚੰਚਲ, ਥਰਕਾ ਰਹੀਆਂ।
ਆਂਗੁਰੀ=ਉਂਗਲਾਂ, [ਸੰਸ:, ਅੰਗੁਲ]।
ਬੀਨ=ਬੀਨਾ, ਵੀਣਾ। ਸਤਾਰ ਵਾਂਙੂ ਤੁੰਬਿਆਂ ਵਾਲਾ ਇਕ ਸੰਗੀਤਕ ਸਾਜ਼, [ਸੰਸ:, ਵੀਣਾ]। ਕਰ=ਹੱਥ। ਬੰਦਿ=ਜੋੜਕੇ।

ਅਰਥ—(ਜਿਸਦਾ) ਰੰਗ ਚਿੱਟਾ ਹੈ ਤੇ (ਦਰਸ਼ਨ) ਸੁਖਾਂ ਦਾ ਮੂਲ ਹੈ; (ਗੁਰ ਕੀਰਤੀ ਵਿਖੇ) (ਜਿਸ ਦੀਆਂ) ਉਂਗਲੀਆਂ ਬੀਣਾਂ ਵਜਾਉਣ ਵਿਚ ਚੰਚਲ ਹੋ ਰਹੀਆਂ ਹਨ, ਉਸ ਸ਼੍ਰੀ ਸ਼ਾਰਦਾ ਨੂੰ ਮੈਂ ਦੋਵੇ ਹੱਥ ਜੋੜਕੇ ਸਦਾ ਹੀ ਨਮਸਕਾਰ ਕਰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਕਾਲੂ ਬਹੁਰੋ ਕੀਨਿ ਵਿਚਾਰਾ ॥ ਜੱਗਜੁ-ਪਵੀਤ[1] ਦੇਨਿ ਹਿਤ ਧਾਰ।ਪ੍ਰੋਹਿਤ ਜੋ ਤਿਹ ਕੋ ਹਰਿਦਯਾਲਾ। ਸੋ ਬੁਲਾਇ ਲੀਨੋ ਤਤਕਾਲਾ ॥ ੨ ॥ ਉਰ ਅਭਿਲਾਖਾ ਸਕਲ ਸੁਨਾਈ। 'ਛੱਤ੍ਰੀ ਰੀਤਿ ਕਰੋ ਦ੍ਵਿਜਰਾਈ !' ਸੁਨਿ ਕਰਿ ਬਚ ਅਸ ਦ੍ਵਿਜ ਹਰਿਦਯਾਲੂ। ਕਹਨੋ 'ਸੌਜ[2] ਸਭਿ ਆਨਿ[3] ਬਿਸਾਲੂ' ॥ ੩ ॥ ਸੁਭ ਬਾਸੁਰ ਸੋ ਦੀਨ ਬਤਾਈ।

[1]ਜੰਞੂ। [2]ਸਮਿੱਗ੍ਰੀ। [3]ਮੰਗਾਓ। *ਪਾਠਾਂਤ੍ਰ—ਸਗਲ। †ਦੇਖੋ ਅਧਜਾਯ ੧ ਅੰਕ ੨ ਦਾ ਭਾਵ।

ਕਰਿ ਅਰੰਭ ਜਿਉਂ ਅਧਿਕ ਵਡਾਈ।ਦਿਜਬਰ ਤੇ ਸੁਨਿ ਕਰਿ ਤਬ ਕਾਲੂ। ਸਭਿ ਸੰਭਾਰਨ[1] ਆਨਿ ਉਤਾਲੂ[2] ॥ ੪ ॥ ਭੋਜਨ ਹੇਤ ਅੰਨ ਇਕਠਾਈ। ਆਮਿਖ[3] ਕਾਰਨ ਛਾਂਗ[4] ਮੰਗਾਈ। ਜੋ ਛੱਤ੍ਰੀ ਕਾਲੂ ਕੇ ਗਜਾਤੀ[5]। ਸਭਿਨਿ ਅਮੰਤ੍ਰੁ[6] ਦੀਨੋ ਖਜਾਤੀ[7] ॥ ੫ ॥ ਔਰ ਜਿ ਨਗਰ ਬਿੱਪ੍ਰ[8] ਬਰ ਰਹਿਹੀਂ। ਬੇਦਨ ਬਿਧਿ ਕੇ ਬੇਤਾ ਅਹਿਹੀਂ। ਦਯੋ ਅਮੰਤ੍ਰੁ[6]*ਸਭਿਨਿ ਪੁਕਾਰੀ। ਆਏ ਕਾਲੂ ਧਾਮ ਮਝਾਰੀ ॥ ੬ ॥ ਗੋਮੈ[9] ਸੋਂ ਲੇਪਨ ਛਿਤ ਕਰਿਕੈ। ਪੂਰਜੋ ਚੌਂਕ ਹਰਖ ਉਰ ਧਰਿ ਕੈ। ਸ਼੍ਰੀ ਨਾਨਕ ਜੀ ਪੁਨ ਬੁਲਵਾਏ। ਦ੍ਵਿਜ ਬਾਹਜ[10] ਕੇ ਬੀਚ ਬਿਸਾਏ ॥ ੭ ॥ ਜਿਉਂ ਉਡੁਗਨ ਕੀ ਸਭਾ ਮਝਾਰਾ। ਜਾਵਹਿ ਪੂਰਨ ਇੰਦ[11] ਉਦਾਰਾ। ਸ਼ੋਭਾ ਸੰਯੁਤ[12] ਤਿਉ ਤਹਿਂ ਜਾਈ। ਬੈਸੇ ਬੀਚ ਸਭਾ ਸੁਖਦਾਈ ॥ ੮ ॥ ਛੱਤ੍ਰਿਨ ਰੀਤਿ ਜੁ ਹੁਤੀ ਪੁਰਾਤਨ। ਸੋ ਕੀਨੀ ਦਿਜਵਰ ਸਭਿ ਭਾਂਤਿਨਿ। ਕੁਲ ਆਚਾਰ ਸਿਖਾਵਨ ਲਾਗਾ। ਪੁਨ ਪਾਵਨ ਜੰਞੂ ਅਨੁਰਾਗਾ ॥ ੯ ॥ ਜਗਤ ਬਿਮੋਚਨ ਲੋਚਨ ਚਾਰੂ[13]। ਚਿਤਵਨ ਕੀਨੀ[14] ਮੋਖ ਉਦਾਰੂ। ਬੂਝਤਿ ਭੇ 'ਦ੍ਵਿਜ ! ਮੋਹਿ ਸੁਨਾਵਹੁ। ਕਿਸ ਕਾਰਨ ਤੇ ਜੰਞੂ† ਪਾਵਹੁ ॥ ੧੦ ॥ ਕੌਨ ਅਧਿਕਤਾ ਯਾਂਕੇ ਪਾਏ ? ਕਿਸ ਪਦਵੀ ਇਹੁ ਦੇਤਿ ਪੁਚਾਏ?ਪਹਿਰੇ ਬਿਨਾ ਨੂਨਤਾ ਜੋਊ। ਦਿਜਬਰ ! ਮੁਹਿ ਸਮਝਾਯੋ ਸੋਊ ?' ॥ ੧੧ ॥ ਸੁਨਿ ਹਰਿਦਯਾਲ ਚੌਪ ਚਿਤ ਚਮਕੀ। ਇੱਛਾ ਕਰਤਿ ਮੋਹ ਭ੍ਰਮ ਕਮਕੀ[15]।ਪੂਰਬ ਆਸ ਸੁਨਨਿ ਉਪਦੇਸ਼ੂ। ਬਨੀ ਸੁ ਬਿਧਿ ਅਬ ਮਿਟਹਿ ਕਲੇਸ਼ੂ ॥ ੧੨ ॥ ਜਾਨਤਿ ਜੋਨ ਮਹਾਤਮ ਗੁਰ ਕੋ। ਬੋਲਜੋ ਤਦਪਿ ਹਰਨ ਤਮ[16] ਉਰ ਕੋ। 'ਦਿਜ ਛੱਤ੍ਰੀ ਕੋ ਧਰਮ ਜੁ ਧਰਿਈ। ਜੱਗਜੁਪਵੀਤ ਸੁ ਪਾਵਨ ਕਰਿਈ॥੧੩॥ਜਾਵਦ ਰੀਤਿ ਨ ਅਸ ਅਨੁਸਾਰੀ। ਤਾਵਦ ਨਹਿਂ ਚੌ ਕੇ ਅਧਿਕਾਰੀ। ਦ੍ਵਿਜ ਬਾਹਜ[10] ਕੋ ਇਸ ਬਿਨ ਧਰਮਾ। ਰਹਤਿ ਨਹੀਂ, ਬੂਝਹੁ ਇਹੁ ਮਰਮਾ[17] ॥ ੧੪ ॥ ਬੇਦਨਿ ਬਿਧਿ ਸੋਂ ਜਬ ਗਰ ਪਾਵਹਿ। ਦ੍ਵਿਜ ਬਾਹਜ ਨਿਜ ਧਰਮਹਿ ਆਵਹਿ'। ਸੁਨਿ ਪੋਧਾ[18] ਕੇ ਬਚਨ ਕ੍ਰਿਪਾਲਾ। ਕਮਲ ਬਦਨ ਕਹਿਂ ਗਿਰਾ ਰਸਾਲਾ ॥੧੫॥ 'ਦ੍ਵਿਜ

[1]ਸਮਿੱਗ੍ਰੀ। [2]ਛੋਤੀ। [3]ਮਾਸ। [4]ਬੱਕਰਾ। [5]ਸਨਬੰਧੀ। [6]ਨਿਉਂਦਾ। ਸੱਦਾ [7]ਪ੍ਰਗਟ। [8]ਬ੍ਰਾਹਮਨ। [9]ਗੋਬਰ। [10]ਬਾਹਮਨਾਂ ਖੱਤ੍ਰੀਆਂ। [11]ਪੂਰਾਚੰਦ੍ਰਮਾ। [12]ਸਮੇਤ। [13]ਜਗਤ ਦੇ(ਦੁਖਾਂਨੂੰ)ਦੂਰ ਕਰਨ ਵਾਲੇ ਸੁਹਣੇ ਨੇਤ੍ਰਾਂ ਨਾਲ। [14]ਤੱਕਣਾ ਕੀਤਾ।[15]ਨਵਿਰਤੀ ਦੀ।[16]ਅਨ੍ਹੇਰਾ।[17]ਭੇਦ ਇਹ ਸਮਝੋ। [18]ਪਰੋਹਤ। *ਪਾਠਾਂਤ੍ਰ—ਅਮੰਤਕ। †ਪਾਠਾਂਤ੍ਰ—ਇਹੁ ਗਰ—ਹੈ।

ਬਾਹਜ ਕੋ ਧਰਮ ਜੁ ਆਹੀ। ਗਰ ਮੇਂ ਪਾਏ ਸੂਤ ਰਹਾਹੀ। ਕਿਧੋਂ ਸੁਕਰਮ ਕਰੈ ਤੇ ਰਹਿਈ।ਦਯਾ ਆਦਿ ਜੋ ਸ਼ੁਭ ਨਿਰਬਹਿਈ॥੧੬॥ ਪਾਇ ਸੂਤ ਗਰ ਕਰਤਿ ਕੁਕਰਮ।।ਧਨ ਹਿਤ ਹਿੰਸਾ ਧ੍ਰੋਹ ਅਧਰਮ।। ਅੰਤ ਪ੍ਰਯੰਤ ਦੁਸ਼ਟਤਾ ਧਾਰੈ। ਝੂਠ ਪਿਸ਼ਨਤਾ[1] ਚਿਤ ਹਿਤਕਾਰੈ ॥ ੧੭ ॥ ਜੋ ਖੱਤ੍ਰੀ ਦ੍ਵਿਜ ਕਿਧੋਂ ਚੰਡਾਲਾ। ਸਹਹਿ ਜਾਇ ਜਮਦੰਡ ਬਿਸਾਲਾ। ਕੌਨ ਜਨੇਊ ਤਿਹ ਫਲ ਦੀਨਾ। ਪਾਯੋ ਨਰਕ ਇਹਾਂ ਅਘ ਕੀਨਾ[2] ॥੧੮॥ ਸੁਨਿ ਕਰਿ ਬਚ ਦਿਜ-ਬਰ ਜੇ ਬੈਸੇ। ਭਏ ਮਸ਼ਟ[3] ਕੁਛ ਆਵ ਨ ਜੈਸੇ। ਸਨਮੁਖ ਉਤਰ ਦੇਤਿ ਨ ਕੋਊ। 'ਕਹਿਤਿ ਸੱਤਿ'ਸਮਝਤਿ ਚਿਤ ਸੋਊ॥੧੯॥ਤਦਪਿ ਸੁਨਨਿ ਕੀ ਬਚ ਅਭਿਲਾਖਾ। ਪੋਹਤ ਹਰਿਦਯਾਲ ਇਮ ਭਾਖਾ। 'ਕੌਨ ਜੰਞੂ ਤੇ ਜਾਇ ਨ ਨਰਕਾ ? ਜਾਂਤੇ* ਜਮ ਨਹਿੰ ਕਰਹਿ ਕੁਤਰਕਾ ॥ ੨੦ ॥ ਸੋ ਨਿਜ ਰਸਨਾ ਦੇਹੁ ਸੁਨਾਈ। ਸੁਨਨਿ ਚਾਹ ਸਭਿ ਉਰ ਹਰਖਾਈ'। ਕਮਲ ਬਦਨ ਪੁਨ ਬਚਨ ਬਖਾਨੇ। ਜਿਸ ਜੰਞੂ ਤੇ ਜਨ ਸਨਮਾਨੈ[3] ॥ ੨੧ ॥

ਸ਼੍ਰੀ ਮੁਖਵਾਕ ॥ ਸਲੋਕੁ ਮਹਲਾ ੧ ॥
ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥

ਚੌਪਈ ॥ 'ਸ੍ਵੱਛ[4] ਸਥਿਰ[5] ਇਹੁ ਲਖਹੁ[6] ਜਨੇਊ। ਗਰ[7] ਮਹਿੰ ਪਹਿਰੈਂ ਵਿਰਲੇ ਕੇਊ।ਜਿਹ ਨਰ ਗਰ ਮਹਿੰ ਧਾਰਨ ਕੀਨਾ। ਧੰਨ ਸਿ ਨਰ ਕੀਨੇ ਦੁਖ ਛੀਨਾ[8]। ।੨੨। ਲੋਕ ਬਹੁਰ ਪਰਲੋਕ ਅਸ਼ੋਕੂ[9]॥ ਸਨਮਾਨਹਿੰ ਸਭਿ ਅੰਤਕ ਓਕੂ[10]†। ਅਸ ਬਿਧਿ ਕੋ ਜੇ ਹੈ ਤੁਮ ਪਸੂ। ਗਰ ਮੁਝ ਪਾਵਹੁ ਦੁੱਕ੍ਰਿਤ ਨਾਸ਼ੂ[11]। ।੨੩। ਕਰਤਿ ਸੂਤ ਕੋ ਗ੍ਰੰਥਨ[12] ਪਾਈ। ਜਲ ਜਾਵਹਿ ਇਹ ਸੰਗ ਨ ਜਾਈ। ਜਾਨਹੁ ਕੱਜ ਕਾਜ ਸੰਸਾਰੂ। ਲੋਕ ਦਿਖਾਵਾ ਕਰਤਿ ਗਵਾਰੂ' ॥ ੨੪ ॥ ਸੁਨਿ ਕਰਿ ਬਚ ਹਰਦਯਾਲ ਰਸਾਲਾ। ਪੁਲਕਾਵਲਿ[13] ਤਨ ਹਰਖ ਬਿਸਾਲਾ -ਮੈਂ ਪੂਰਬ ਜੋ ਗਿਰਾ ਉਬਾਚੀ[14]। ਬਿਨ ਸੰਸੈ ਸੋ ਭੀ ਸਭਿ ਸਾਚੀ

[1]ਚੁਗਲੀ [2]ਚੁੱਪ। [3]ਆਦਰ ਕਰੈ। [4]ਪਵਿੱਤ੍ਰ। [5]ਨਿੱਤ ਰਹਿਣ ਵਾਲਾ। [6]ਜਾਣੋ। [7]ਗਲ। [8]ਨਾਸ਼ [9]ਅਨੰਦਤ । [10]ਜਮ ਦੇ ਘਰ। [11]ਪਾਪਾਂ ਨੂੰ ਨਾਸ਼ ਕਰਨ ਵਾਲਾ। [12]ਗੰਢਾਂ [13]ਰੋਮ ਖੜੇ ਹੋ ਗਏ। [14]ਕਹੀ। *ਪਾਠਾਂਤ੍ਰ—ਜਾਂਕੋ—।
†ਪਾਠਾਂਤ੍ਰ—ਅੰਤਨ ਲੋਕੂ—ਅਰਥਾਤ ਜਮਲੋਕ।

॥ ੨੫ ॥ ਲਖਿ ਹੈਂ ਵਿਰਲੇ ਬਹੁ ਅਨਜਾਨਾ। ਜਿਹ ਬਚ ਸੁਨਿ ਮਮ ਮਨ ਠਹਿਰਾਨਾ॥ਹੌਂ ਸੁ ਕ੍ਰਿਤਾਰਥ ਬੰਸ ਸਮੇਤਾ॥ਭਾ ਯਜਮਾਨ ਬ੍ਰਹਮੰਡ ਨਿਕੇਤਾ[1] —॥ ੨੬ ॥ ਅਨਦ ਮਗਨ ਮੁਖ ਬੋਲ ਨ ਆਵਾ। ਸੁਨਨ ਬਚਨ ਮਨ ਰੁਚਿ ਉਪਜਾਵਾ। ਅਨਤ[2] ਜਿ ਦ੍ਵਿਜ ਬੈਸ਼ੇ ਸ਼ੁਭ ਨੀਤੀ। ਸੋ ਬੋਲੇ ਲਖਿ ਪਾਛਲ ਰੀਤੀ॥੨੭॥ "ਭੋ ਬਾਲਕ ! ਇਹੁ ਜੱਗਸੁਪਵੀਤਾ। ਬੇਦ ਪੰਥ ਮਹਿੰ ਗਿਨਜੋ ਪੁਨੀਤਾ। ਪਰਮਪਰਾ[3] ਪਾਵਨ[4] ਬਰ ਧਰਮਾ[5]। ਦਿਜ ਬਾਹਜ ਕੋ ਰਾਖਤਿ ਧਰਮਾ ॥ ੨੮ ॥ ਬ੍ਰਹਮਾਦਿਕ ਤੇ ਇਹ ਚਲਿ ਆਵਾ। ਸਨਕ ਸਨੰਦਨ ਸਭਿ ਪਹਿਰਾਵਾ। ਜੇ ਹਮ ਕੀਨੀ ਉਕਤਿ ਨਵੀਨਾ। ਪੈਲੋ ਇਹੁ ਤੋਂ[6] ਸੁਮਤਿ ਪ੍ਰਬੀਨਾ ! ॥੨੯॥ ਚਲਹੁ ਬਾਲ ! ਪਾਛਲ ਕੁਲ ਚਾਲੀ। ਕਿਉਂ ਤੁਮ ਸਭਿ ਤੇ ਚਹਹੁ ਨਿਰਾਲੀ[7]। ਸੁਨਿ ਸ਼੍ਰੀ ਨਾਨਕ ਬਚ ਦ੍ਵਿਜਬਰ ਕਾ। ਬੋਲੇ ਤਿਹ ਮਤਿ ਕਰਤਜੋ ਤੁਰਕਾ[8] ॥ ੩੦ ॥

ਸ਼੍ਰੀ ਮੁਖਵਾਕ—ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਰਗਾ ਗਇਆ ॥

ਚੌਪਈ ॥ "ਅਸਬਿਧਿ ਕੋ ਦਿਜ ਦੇਹੁ ਜਨੇਊ ॥ ਚੌਕੜ[9] ਬਿਕਤਿ ਮੋਲ-ਲਿਯ ਤੇਊ। ਅਗਨਿ ਸੰਗ ਜਰਿ ਗਸੋ ਜਗ ਮਾਂਹੀ। ਜਹਿਂ ਕਾਰਜ ਤਹਿਂ ਨਿਬਹਸੋ ਸੁ ਨਾਂਹੀ ॥ ੩੧ ॥ ਜੋ ਆਗੇ ਨਹਿਂ ਕਾਰਜ ਆਵਾ। ਸੋ ਪਾਖੇ ਜਗ ਕੋ ਦਿਖਰਾਵਾ। ਮਮ ਸੰਸਾਰ ਸੋਂ ਨਾਹੀ ਕਾਜੁ। ਤਿੰਹ ਕੀ ਕਿਉਂ ਕਰਿਹੋਂ ਉਰ ਲਾਜੁ ॥ ੩੨ ॥ ਸੰਗ ਨ ਤਰਾਂ[10] ਜਬ ਜਮ ਗਹਿ ਕੂਟਾ। ਤਹਾਂ ਨਾਮ ਹੋਯੋ ਤਰਾਤੂਟਾ। ਕੀਨਿ ਸੁ ਕੂਰੀ ਚੋਰੀ ਜਾਰੀ। ਯਾਂਤੇ ਮਿਲੀ ਯਾਤਨਾ[10] ਭਾਰੀ ॥ ੩੩ ॥ ਤਾਂਤੇ ਸੱਤਿਨਾਮੁ ਕਰਤਾਰਾ। ਜਪਹੁ ਤਾਂਹਿ ਹੁਇ ਜਗ ਨਿਸਤਾਰਾ। ਦੋਨੋਂ ਲੋਕ ਵਿਖੇ ਰਹਿ ਸੰਗਾ। ਨਿਸ ਦਿਨ ਸਿਮਰਹੁ ਸੰਗ ਉਮੰਗਾ" ॥ ੩੪ ॥ ਦਿਜ ਬਾਹਜ ਕੀ ਭੀਰ[11] ਸੁ ਭੂਰੀ[12]। ਸੁਨਿ ਬਚ ਬਿਸਮੈਤਾ[13] ਉਰ ਪੂਰੀ। ਕੋਊ ਨ ਉੱਤਰ ਦੇਨਿ ਸਮਰਥਾ ਸੱਤਿ ਬਾਤ ਕਿਮ ਕਹੈਂ ਬਿਅਰਥਾ ॥ ੩੫ ॥ ਪੁਨ ਤਿਹ ਕਾਲ ਜੁ ਕਾਲੂ ਗੁਸਾਂਈ[14]।

---

[1]ਬ੍ਰਹਮੰਡ ਦਾ ਜੋ ਘਰ ਅਰਥਾਤ ਆਸ਼ਰਾ (ਭਾਵ ਗੁਰੂ ਜੀ ਮੇਰੇ ਜਜਮਾਨ ਹੋ ਗਏ) ਹਨ। [2]ਹੋਰ। [3]ਮੁੱਢ ਤੋਂ। [4]ਪਵਿੱਤ੍ਰ। [5]ਸ੍ਰੇਸ਼ਟ ਧਰਮ। [6]ਤਾਂ ਇਹ (ਬੇਸ਼ਕ) ਹਣਾ ਵਿਓ। [7]ਖੰਡਨ। [8]ਚਾਰ ਕੌਡਾਂ ਦਾ ਜੰਞੂ। [9]ਤਾੜਨਾ। [10]ਭੀੜ। [11]ਬਹੁਤੀ। [12]ਅਚਰਜਤਾਈ। [13]ਸਨਬੰਧੀ।

ਸੋ ਬੋਲੇ ਨਿਜ ਬਾਤ ਸੁਹਾਤੀ।'ਸੁਨੀਏ ਸ਼੍ਰੀ ਨਾਨਕ ਪਰਬੀਨਾ।ਤੋਰ[1] ਅਤ-ਰਕ ਗਿਰਾ[2] ਰਸ ਭੀਨਾ ॥ ੩੬ ॥ ਤਦਪਿ ਜੁ ਤਵ ਪਿਤ ਖਰਚਨੋ ਦਰਬਾ। ਜੱਗਜੁਪਵੀਤ ਹੇਤੁ ਲਖਿ ਸਰਬਾ। ਨਹਿੰ ਪਹਿਰਹੁ ਤਬ ਹੋਇ ਅਕਾਜੂ[3]। ਜੋ ਤੁਮਰੇ ਪਿਤ ਕੀਨਿ ਸਮਾਜੂ ॥ ੩੭ ॥ ਦਿਜ ਬਾਹਜ ਸਭਿ ਤੁਮ ਘਰ ਆਵਾ। ਪਹਿਰਹੁ ਜੰਞੂ ਜਗਤ ਸੁਹਾਵਾ। ਜੋ ਨਿਜ ਕੁਲ ਕੀ ਚਲਹਿ ਨ ਚਾਲੇ। ਜਾਤਿ ਪਾਤਿ ਤਿਹ ਕਰੈ ਨਿਰਾਲੇ ॥੩੮॥ ਨਰ ਸੰਪੂਰਨ ਅਰੁ ਪਰ-ਵਾਰੂ।ਹਰਖੈਂ ਉਰ ਕਰਿ ਰਹੁ ਗਰ[4] ਧਾਰੂ[5]।ਨਾਤੁਰ[6] ਸਭ ਕੋ ਬਧਨੋ ਹੁਲਾਸਾ। ਮਿਟ ਜੈ ਹੈ ਮਨ ਹੋਇ ਉਦਾਸਾ ॥ ੩੯ ॥ ਏਕ ਵਾਰ ਗਰ ਪਾਇ ਜਨੇਊ। ਪੁਨ ਕਰੀਏ ਇੱਛਾ ਉਰ ਜੇਊ[7]। ਅਸ ਸੁਨਿ ਕਰਿ ਗਜਾਤਿਨਿ[8] ਕੇ ਬੈਨਾ। ਪੁਨ ਬੋਲੇ ਸ਼੍ਰੀ ਪੰਕਜ ਨੈਨਾ ॥ ੪੦ ॥

ਸ਼੍ਰੀ ਮੁਖਵਾਕ—ਮਃ ੧ ॥ ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥ ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥ ਤਗੁ ਕਪਾਹਹੁ ਕਤੀਐ ਬਾਮ੍ਹਣੁ ਵਟੇ ਆਇ ॥ ਕੁਹਿ ਬਕਰਾ ਰਿੰਨ੍ਹਿ ਖਾਇਆ ਸਭੁ ਕੋ ਆਖੈ ਪਾਇ ॥ ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥ ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥ ੨ ॥

ਚੌਪਈ ॥ 'ਲੋਕਾਰੀਤ ਜੁ ਜੱਗਜੁਪਵੀਤਾ। ਹੋਤਿ ਪੁਰਾਤਨ ਤੂੰਟਤਿ ਨੀਤਾ। ਬਹੁਰ ਬਹੁਰ ਲੈ ਅਵਰ ਸੁ ਪਾਵਾ। ਜਗ ਮਿੱਥਜਾ ਤਸ ਬਨਜੋ ਬਨਾਵਾ ॥ ੪੧ ॥ ਜੋਕਰਿ ਹੋਵਹਿ ਜੋਰ ਜਨੇਊ। ਮੁਝ ਗਰ ਦੀਜੈ ਭਗਨ ਨ[9] ਜੇਊ। ਮਨ ਕੁਬਾਸ਼ਨਾਂ ਨਾਸਹਿ ਰਾਸੀ[10]। ਜਿਹਤੇ ਪਦ ਪ੍ਰਾਪਤਿ ਅਬਿਨਾਸ਼ੀ' ॥ ੪੨ ॥ ਅਸਬਿਧਿ ਸ਼੍ਰੀ ਨਾਨਕ ਗਤਿਦਾਨੀ। ਉਪਦੇਸ਼ਨਿ ਕੀ ਉਚਰਤਿ ਬਾਨੀ। ਬਚਨ ਬਦਤਿ ਬਿੱਪ੍ਰਨ ਬਰਿਆਈ[11]। ਜੱਗਜੁਪਵੀਤ* ਦਿਯੋ

---

[1]ਆਪਦੀ। [2]ਸੱਚੀ ਬਾਣੀ। [3]ਬਿਰਥਾ। [4]ਗਲੇ ਵਿਚ। [5]ਧਾਰਨ ਕਰਕੇ। [6]ਨਹੀਂ ਤਾਂ। [7]ਸਾਕਾਂ ਦੇ। [8]ਟੁੱਟੇ ਨਹੀਂ। [9]ਸਭ ਨਾਸ਼ ਕਰੇ। [10](ਗੁਰੂ ਜੀ ਦੇ) ਬਚਨ ਕਰਦਿਆਂ ਬ੍ਰਾਹਮਣਾਂ ਨੇ ਮੱਲੋ ਮੱਲੀ।

*ਸਤਿਗੁਰੂ ਜੀ ਦਾ ਜੰਞੂ ਬਾਬਤ ਜੋ ਖਜਾਲ ਹੈ ਸ਼੍ਰੀ ਮੁਖਵਾਕਾਂ ਤੋਂ ਪ੍ਰਗਟ ਹੋ ਰਿਹਾ ਹੈ। ਕਵ, ਜੀ ਦਾ ਆਪਣਾ ਖਿਆਲ ਆਪ ਜੀ ਦੇ 'ਦਿਜ ਦੰਭਨ ਕੋ ਕੀਨ ਨਿਕਦਨਾ।' (ਅੰਕ ੪੪) ਦੀ ਇਸ ਤੁਕ ਵਿੱਚ ਪ੍ਰਗਟ ਹੈ। ਜ਼ਬਰਦਸਤੀ ਧਾਗਾ ਗਲ ਪਾਕੇ ਆਪੇ ਖੁਸ਼ੀ ਮਨਾ ਲੈਣੀ ਇਹ ਗਲ ਲੋਕਾਂ ਦੀ ਹੈ। ਗੁਰੂ ਜੀ ਦੀ ਇਸ ਵਿਚ ਸੰਮਤੀ ਨਹੀਂ ਆ ਜਾਂਦੀ।

ਵਿਸ਼ੇਸ਼ ਵਿਚਾਰ ਲਈ ਦੇਖੋ ੫੭ਵੇਂ ਅਧਜਾਯ ਦੇ ੨੩ ਅੰਗ ਦੀ 'ਕਉਤਕ ਹਿਤ ਯਹ ਰੂਪ ਬਨਾਏ' ਦੀ ਟੂਕ।

ਪਹਿਰਾਈ ॥ ੪੩ ॥ ਤੁਸ਼ਨ ਭਏ ਤਬਹਿ ਸੁਖ ਸਦਨਾ। ਦਿਜ ਦੰਭਨ ਕੋ ਕੀਨ ਨਿਕਦਨਾ। ਤਿਹ ਛਿਨ ਹਰਖਜੋ ਉਰ ਪਰਵਾਰੂ। ਸਭਿ ਕੇ ਮਨ ਤੇ ਮਿਟਾ ਖਭਾਰੂ[1]॥੪੪॥ਬਚਨ ਸੁਨਨਿ ਕੀ ਦਿਜ ਹਰਦਯਾਲੂ। ਵਡ ਲਾਲਸ ਬੋਲਨੋ ਤਿਹਕਾਲੂ। 'ਊਚ ਕਰਮ ਤੇ ਗਿਰਾ ਉਬਾਚੀ[2]। ਰਿਦੇ ਸ਼ੁੱਧ ਕੋ ਇਹ ਸਭਿ ਸਾਚੀ ॥ ੪੫ ॥ ਜੋ ਜਗ ਕਾਨ ਸਿੰਖਲਾ[3] ਸੰਗਾ। ਵਰਣ ਧਰਮ ਕਰਿ ਸਕੈਂ ਨ ਭੰਗਾ। ਪੁਨ ਨਿਜ ਮਤਿ ਕੋ ਜੱਗਜੁਪਵੀਤਾ। ਉਚਰਹੁ ਬਚਨ ਜੁ ਹੋਤਿ ਪੁਨੀਤਾ ॥ ੪੬ ॥ ਸੁਨਹਿੰ ਸਭਿਹਿ ਦਿਜ ਬਾਹਜ ਗਯਾਤੀ। ਜੋ ਅਤੂਟ ਰਹਿ ਸਦਾ ਸੰਗਾਤੀ[4]'। ਸੁਨਤਿ ਸ਼ੋਨ ਅਰਬਿੰਦ[5] ਬਿਲੋਚਨ[6] ਬੋਲੋ ਬਾਨੀ ਬੰਧ ਬਿਮੋਚਨ[7] ॥ ੪੭ ॥

ਸ਼੍ਰੀ ਮੁਖਵਾਕ ॥ ਮਃ ੧ ॥ ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥ ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥ ੩ ॥

ਚੌਪਈ ॥ 'ਜਿਨ ਅਸ ਪਾਯੋ ਜੱਗਜੁਪਵੀਤਾ। ਸੋ ਸਭਿ ਥਾਨ ਵਿਖੈ ਨਿਰਭੀਤਾ। ਜਹਾਂ ਜਾਇ ਤਹਿੰ ਆਦਰ ਪਾਵਾ। ਸਭਿ ਸ਼ੋਭਾ ਸੰਯੁਤ ਜਸੁ ਛਾਵਾ ॥ ੪੮ ॥ ਭਗਨ ਨ ਹੋਇ[8] ਸੰਗ ਰਹਿ ਸੋਊ। ਭਾਗ ਜਗੇ ਤੇ ਪਹਿਰਹਿ ਕੋਊ ॥ ਕਾਮ ਕ੍ਰੋਧ ਮਨ ਕੀਨਿ ਮਲੀਨਾ। ਸਿਮਰ ਨਾਮ ਕੋ ਜਿਨ ਸੁਚਿ[9] ਕੀਨਾ* ॥ ੪੯ ॥ ਤਿਨਹਿ ਉਚਿਤ[10] ਇਹੁ ਯੱਗਜੁਪਵੀਤ॥ ਲੋਕ ਕਾਨ ਤੇ ਸੋ ਵਿੱਪ੍ਰੀਤਾ[11]॥ ਸੁਨਿ ਹਰਿਦਯਾਲ ਸੁ ਅਸ ਉਪਦੇਸ਼ਾ। ਰਿਦੈ ਧਾਰਿ ਲਿਯ ਲਖਿ ਸਗਤੇਸ਼ਾ ॥ ੫੦ ॥'ਧੰਨ ਧੰਨ ਪੁਨ ਧੰਨ' ਵਖਾਨਹਿ। 'ਆਪਨ ਗਤਿ ਤੁਮ ਆਪਹਿ ਜਾਨਹਿ'। ਅਵਰ ਨ ਕਾਹੂੰ ਮਹਿਮਾ ਜਾਨੀ। ਇਕ ਪ੍ਰੋਹਤ ਭਾ ਹਤਿ ਅ[illegible]ਮਾਨੀ ॥ ੫੧ ॥ ਜਿਹ ਪਰ ਕਰਹਿੰ ਹੇਰਿ ਕਰਿ ਕਰੁਨਾ। ਤਾਹੂੰ ਕੋ ਹਰਿਹੀ ਭਵ ਮਰਨਾ[12]। ਤਿਹ ਛਿਨਿ ਕਾਲੂ ਬਚਨ ਉਚਾਰਾ। 'ਅਬ ਭੋਜਨ ਭਾ ਸਗਰੋ ਤਯਾਰਾ ॥ ੫੨ ॥ ਦਿਜ ਜੂ! ਉਠਹੁ ਪਾਂਤਿ[13] ਬੈਸਾਵਹੁ। ਤਜਿ ਬਿਲੰਬ ਨਿਜ ਭੋਜਨ ਖਾਵਹੁ'। ਸੁਨਿ ਸਭਿ ਦਿਜ ਉਠਿ ਚੀਰ[14] ਉਤਾਰੇ। ਕਰਿ ਪੰਕਤਿ ਬੈਸੇ ਇਕ ਸਾਰੇ[15]† ॥ ੫੩ ॥ ਛੱਤ੍ਰੀ ਸਭਿ

---

[1]ਖੋਟ। [2]ਕਹੀ। [3]ਬੇੜੀ, ਸੰਗਲ, ਬੰਧਨ। [4]ਸੰਗ। [5,6]ਕਵਲ ਅੱਖਾਂ ਵਾਲੇ। [7]ਬੰਧਨਾਂ ਦੇ ਨਾਸ਼ ਕ[illegible]। [8]ਭੁੱਟਦਾ ਨਹੀਂ। [9]ਪਵਿਤਰਤਾ। [10]ਯੋਗ। [11]ਉਲਟ। [12]ਜਨਮ ਮਰਨ। [13]ਪੰਗਤ। [14]ਕਪੜੇ। [15] ਇਕੋ ਜੇਹੀ। *ਪਾਠਾਂਤ੍ਰ—ਸਿਮਰ ਨਾਮ ਕੋ ਨਿਸਚਿਤ ਕੀਨਾ।

†ਪਾਠਾਂਤ੍ਰ—ਇਕ ਬਾਰੇ—।

ਬੁਲਾਇ ਨਿਜ* ਗਜ਼ਾਤੀ[੧]। ਬਨ ਬੈਠੇ ਸੋ ਪਾਂਤਿ ਸੁਹਾਤੀ। ਅਨਿਕ ਭਾਂਤਿ ਪਾਤ੍ਰੂਨ[੨] ਧਰਿ ਆਗੇ। ਸੂਪਕਾਰ[੩] ਤਬ ਪਰੁਸਨਲਾਗੇ[੪] ॥ ੫੪ ॥ ਪਾਇਸੁ[੫] ਸਿਤਾ[੬] ਘ੍ਰਿੱਤਿ ਬਿਧਿ ਸੈਗਾ। ਸਪਦ[੭] ਪਰੁਸਗੇ[੮] ਸੰਗ ਉਮੰਗਾ। ਸੂਖਮ ਓਦਨ[੯] ਬਰੇ[੧੦] ਪਕੌਰੇ। ਮਰਚ ਧਨਿਯ ਸੋਂ ਦਧਿ ਮਹਿੰ ਬੋਰੇ[੧੧] ॥ ੫੫ ॥ ਸੂਪ[੧੨] ਬਨੀ ਬਰ[੧੩] ਅਨਿਕ ਪ੍ਰਕਾਰ॥ ਖਾਨ ਪੁਰਾ[੧੪] 'ਹਰਿਨਾਮ' ਉਚਾਰ॥ ਸ੍ਵਾਦ ਸੈਗਿ ਸਭਿ ਅਚਵਨਿ ਕੀਨੋ। ਪੁਨ ਪਨਵਾਰੇ[੧੫] ਕੀਨਿ ਚਬੀਨੋ॥੫੬॥ ਦੀਨ ਦੱਛਨਾ ਦ੍ਵਿਜ ਸਨਮਾਨੇ। ਬਹੁਰ ਬਿਸਰਜਨ[੧੬] ਹੋਇ ਪਯਾਨੇ। ਦ੍ਵਿਜ ਹਰਿਦਯਾਲ ਚਹਿਤਿ ਸੋ ਪਾਵਾ। ਨਾਮ ਲਗੀ ਲਿਵ ਪ੍ਰੇਮਹਿ ਛਾਵਾ ॥ ੫੭ ॥ ਜੱਗਸੁਪਵੀਤ ਪਾਵਨੀ ਗਾਥਾ॥ਸੁਨਹਿ ਸੁਨਾਵਹਿ ਜੋ ਹਿਤ ਸਾਥਾ। ਭਗਨ ਜੰਞੂ ਕੋ ਦੋਖ ਨ ਲਾਗਹਿ। ਪੁਨ ਸ਼੍ਰੀ ਗੁਰੁ ਕੇ ਪਗ ਅਨੁਰਾਗਹਿ† ॥ ੫੮ ॥ ਦੋਹਰਾ ॥ ਗਜ਼ਾਤੀ ਛੱਤ੍ਰੀ ਅਪਰ ਜੇ ਬਿੱਪ੍ਰ ਜਿ ਪ੍ਰੋਧਾ ਸਾਥ। ਉਸਤਤਿ ਉਚਰਤਿ ਸਦਨ ਗੇ ਜੋ ਗੁਰ ਦੀਨਾਨਾਥ ॥ ੫੯ ॥ ਇਤਿ ਸ਼੍ਰੀ ਗੁਰਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਬ੍ਰਹਮਸੂਤ੍ਰ‡ ਪਾਵਨ' ਪ੍ਰਸੰਗ ਬਰਨਨੰ ਨਾਮ ਨਵਮੋ ਧਯਾਇ ॥ ੯ ॥

੧੦. [ਅਰਦਾਸ। ਗਊਆਂ ਚਾਰਨਾ। ਖੇਤ ਹਰਿਆ ਕਰਨਾ]

ਸ੍ਰੈਯਾ ॥ ਬਰ ਆਨਨ ਤੇ ਬਰ ਦੇਹੁ ਗੁਰੂ ! ਬਰ ਗ੍ਰੰਥ ਸਪੂਰਨ ਹੋਇ ਅਬੈ। ਬਲਿ ਜਾਇ ਕਵੀ ਤੁਮਰੋ ਬਲਪਾਇ ਕਰੋਂ ਕਾਵਿਤਾ ਸ਼ੁਭ ਛੰਦ ਸਬੈ। ਬਲਹੀਨ ਕਰੋ ਬਿਘਨਾ ਸਭਿ ਹੀ ਗੁਰੁ ਕੀਰਤਿ ਗ੍ਰੰਥ ਸੁ ਹੋਇ ਤਬੈ। ਬਿਘਨਾਤਮ ਰੂਪ ਅਮਾਵਸ਼ ਕੋ ਯਹਿ ਗ੍ਰੰਥ ਦੁਤੀ ਦੁਤਿ ਚੰਦ§ਫਬੈ ॥ ੧॥

[ਬਰ=ਸ੍ਰੇਸ਼ਟ [ਸੰਸ:, ਵਰ]। ਆਨਨ=ਮੁੰਹ।
। ਬਰ=ਅਸੀਸ। ਸਫਲਤਾ ਦੀ ਦਾਤ।
| ਬਰ=ਚਾਹਿਆ ਹੋਇਆ, ਵਾਂਛਤ । [ਸੰਸ:, ਬਰੰ=ਵਾਂਛਤ । ਧਾਤੂ
| 'ਬ੍ਰੀ'=ਚੁਣਨਾ। ਵਰ੍=ਇੱਛਾ ਕਰਨੀ।]
| ਅਬੈ=ਹੁਣੇ, ਪਰ ਮੁਰਾਦ ਛੇਤੀ ਤੋਂ ਹੈ। ਬਲਿਜਾਇ=ਬਲਿਹਾਰ ਜਾਵੇ ।

---

[੧]ਸਨਬੰਧੀ। [੨]ਭਾਂਡੇ (ਅ) ਪੱਤਲਾਂ। [੩]ਲਾਂਗਰੀ। [੪]ਪ੍ਰੋਸਣ ਲਗੇ। [੫]ਖੀਰ। [੬]ਖੰਡ। [੭]ਛੇਤੀ। [੮]ਪਰੋਸੇ ਗਏ। [੯]ਬ੍ਰੀਕ ਚਾਵਲ। [੧੦]ਵੜੇ। [੧੧]ਦਹੀਂ ਵਿਚ ਡੋਬੇ ਹੋਏ। [੧੨]ਰਸੋਈ। [੧੩]ਚੰਗੀ। [੧੪]ਖਾਣ ਤੋਂ ਪਹਿਲਾਂ। [੧੫]ਪਾਨਾਂ ਦੇ ਬੀੜੇ। [੧੬]ਵਿਦਾ।

*ਪਾਠਾਂਤ੍ਰ ਦੋ ਹਨ–ਬਹੁ–ਬਰ। †ਮੁਰਾਦ ਇਹ ਹੈ ਕਿ ਇਹ ਪ੍ਰਸੰਗ ਦੇ ਸੁਣਨ ਸੁਣਾਉਨ ਵਾਲੇ ਨੂੰ ਜੰਞੂ ਦੀ ਲੋੜ ਨਹੀਂ, ਉਨ੍ਹਾਂ ਨੂੰ ਗੁਰੂ ਚਰਨਾ ਦਾ ਪ੍ਰੇਮ ਮਿਲੇਗਾ।

‡ਪਾਠਾਂਤ੍ਰ–ਬ੍ਰਹਮਨ ਜਨੇਊ। §ਪਾਠਾਂਤ੍ਰ–ਇੰਦੂ।

ਬਲ ਪਾਇ=ਤਾਕਤ ਪਾਕੇ, ਬਲ ਲੈਕੇ।
ਸੁ=ਸੁਹਣੀ ਤਰ੍ਹਾਂ। ਤਬੈ=ਤਦ। ਵਿਘਨਾਤਮ=ਵਿਘਨ ਜਿਸਦਾ ਸਰੂਪ ਹੈ, ਵਿਘਨ। (ਅ) ਵਿਘਨ+ਤਮ=ਵਿਘਨ ਰੂਪ ਹਨੇਰਾ। ਵਿਘਨਾਂ ਦੇ ਹਨੇਰੇ ਰੂਪ ਵਾਲੀ (ਮੱਸਜਾ)।
ਅਮਾਵਸ਼=ਜਿਸ ਰਾਤ ਚੰਦ੍ਰਮਾਂ ਮੂਲੋਂ ਨਹੀਂ ਨਿਕਲਦਾ, ਮੱਸਿਆ।
ਦੁਤੀ=ਦੂਜ ਦੀ ਥਿਤ। ਜਿਸ ਦਿਨ ਲੋਕ ਚੰਦ ਚਾਹ ਕੇ ਵੇਖਦੇ ਹਨ, ਪਹਿਲਾ ਦਿਨ ਚੰਦ ਚੜ੍ਹਨ ਦਾ।
ਦੁਤਿ=ਸ਼ੋਭਾ। ਸ਼ੋਭਾ ਵਾਲਾ। [ਸੰਸ:, ਦ੍ਯੁਤਿ=ਚਾਨਣਾ, ਪ੍ਰਕਾਸ਼।]

ਅਰਥ—ਹੇ ਗੁਰੂ! ਆਪਣੇ ਸ੍ਰੇਸ਼ਟ ਮੁਖਾਰਬਿੰਦ ਤੋਂ (ਮੈਨੂੰ) ਵਰ ਦਿਓ ਕਿ (ਇਹ ਮੇਰਾ) ਵਾਂਛਿਤ ਗ੍ਰੰਥ ਛੇਤੀ ਸੰਪੂਰਣ ਹੋਵੇ।

(ਆਪ ਤੋਂ) ਸਦਕੇ ਜਾਵੇ (ਇਹ) ਕਵੀ। (ਹਾਂ ਕੇਵਲ) ਆਪਦਾ ਬਲ ਪ੍ਰਾਪਤ ਕਰਕੇ ਸੁਹਣਿਆਂ ਛੰਦਾਂ ਵਿਚ (ਇਹ) ਸਾਰੀ ਕਵਿਤਾ (ਮੈਂ) ਰਚਾਂ।

(ਇਸ ਕੰਮ ਵਿਚ ਅੱਗੇ ਆਉਣ ਵਾਲੇ) ਸਾਰੇ ਵਿਘਨਾਂ ਨੂੰ ਬਲਹੀਨ ਕਰ ਦਿਓ, ਤਾਂ ਜੋ ਗੁਰੂ ਕੀਰਤੀ ਦਾ (ਇਹ) ਗ੍ਰੰਥ (ਛੇਤੀ ਤੇ) ਸੋਹਣੀ ਤਰ੍ਹਾਂ (ਸੰਪੂਰਣ) ਹੋਵੇ।

ਅਤੇ ਵਿਘਨਾਂ ਦੇ ਹਨੇਰੇ ਰੂਪ ਵਾਲੀ ਅਮੱਸਜਾ ਨੂੰ ਇਹ ਗ੍ਰੰਥ ਦੂਜ ਦਾ ਸ਼ੋਭਾ ਵਾਲਾ ਚੰਦ੍ਰਮਾ (ਹੋਕੇ) ਫਬੇ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ ॥ ਤਿਹ ਪਾਛੇ ਸ੍ਰੀ ਸਤਿਗੁਰੂ ਕਰਿ ਬਹੁ ਅਪਨ ਦੁਰਾਵ[1]। ਮੱਤਿ[2] ਸੁਭਾਵ ਅਨੰਦ ਮਹਿ ਕਰਹਿਂ ਨ ਕਛੂ ਲਖਾਵ ॥ ੨ ॥ ਚੌਪਈ॥ਉਦਾਸੀਨ ਬ੍ਰਿਤਿ ਰਹੈਂ ਅਰੂਢਾ[3]।ਜਾਂਤੇ ਲਖਿ ਨ ਸਕਹਿਂ ਨਰ ਮੂਢਾ[4]। ਹੋਰਨ ਹੇਤੁ ਨ ਖੋਲਹਿਂ ਨੈਨਾ। ਚੰਚਲ ਅਧਰ ਨ ਕਰਿ ਹਿਤ ਬੈਨਾ[5] ॥ ੩॥ ਸਹਿਜ ਸੁਭਾਇਕ ਕ੍ਰਿਆ ਰਿਖੀਕੇ[6]। ਹੋਇ ਤ ਹੁਇ[7] ਨਤੁ[8] ਥਿਰੁ[9] ਥਿਧਿ ਨੀਕੇ। ਅੰਤਰ ਮੁਖੀ ਬ੍ਰਿੱਤਿ ਦਿਨ ਰੈਨਾ। ਕਰਿ ਰਾਖੀ ਸ੍ਰੀ ਪੰਕਜ ਨੈਨਾ ॥ ੪ ॥ ਜਗਤ ਅਸਾਰ ਖੇਲ ਜਿਵ ਸਿਸੁ ਕਾ। ਅਸ ਲਖਿ ਕਰਹਿਂ ਨ ਕਾਂਖਾ[10] ਕਿਸੁਕੀ॥ਨਰ ਨਾਰੀ ਭਾਖਹਿਂ ਅਸ ਰੀਤੀ[11]ਕਾਲੂ ਸੁਤਕੀ ਮਤਿ ਬਿੱਪ੍ਰੀਤੀ[12] ॥੫॥ਆਗੇ ਕਹਿਤਿ ਬੈਨ ਗੁਨ ਸਾਲੀ।ਕਿਧ ਭੂਸ਼ਨ[13] ਅਬ ਕੌਨ ਕੁਚਾਲੀ॥ ਡੀਠ[14]ਲਗੀ ਨਰ ਨਾਰਿਨ ਕੇਰੀ।ਜਿਹ ਮਸਤਾਨੀ ਤੌਰ ਘਨੇਰੀ॥੬॥ ਭੂਤ ਪ੍ਰੇਤ ਕੀ ਭਈ ਕਿ ਛਾਯਾ।ਸੁਨਨਿ ਕਹਿਨ ਜਿਨ ਸਭਿ ਬਿਸਰਾਯਾ[15]।ਕਛੁਕ

[1]ਛਪਾਉ [2]ਮਸਤ।[3]ਟਿਕੇਹੋਏ [4]ਮੂਰਖ। [5]ਹੋਠਾਂ ਨੂੰ ਬਚਨ ਕਹਿਣ ਵਾਸਤੇ ਚੰਚਲ ਨਹੀਂ ਕਰਦੇ, ਛਾਵ ਚੁਪ ਰਹਿੰਦੇ ਹਨ। [6]ਇੰਦ੍ਰੀਆਂ ਦੀ। [7]ਹੋ ਜਾਵੇ ਤਾਂ ਹੋ ਜਾਵੇ। [8]ਨਹੀਂ ਤਾਂ। [9]ਟਿਕੀਆਂ ਰਹਣ। [10]ਇੱਛਾ। [11]ਉਲਟੀ ਹੋ ਗਈ ਹੈ। [12]ਚੱਪ। [13]ਨਜ਼ਰ।

ਦਿਵਸ ਬੀਤੇ ਅਸ ਰੀਤੀ। ਏਕ ਸਮੈ ਕਾਲੂ ਕਰਿ ਪ੍ਰੀਤੀ॥੭॥ ਅੰਕਬਿਸਾਇ ਸੀਸ ਕਰ ਫੇਰਾ ਸੁੰਘਤਿ[1] ਮਸਤਕ ਅਨੰਦ ਘਨੇਰਾ। ਹੇਰਿ ਤਾਤ ਕੌ ਰਿਦੈ ਵਿਚਾਰਾ।–ਮਤਿ[2] ਪਰਕਾਸ਼ਹਿ ਕਰਤਨੋ ਕਾਰਾ॥੮॥ ਯਾਂਤੇ ਕਾਰ ਕਰਾਉਂ ਜਿ ਥੋਰੀ। ਸਨੈਸਨੈ[3] ਪਰਚੈ ਸਭਿ ਠੌਰੀ–। ਅਸਬਿਧਿ ਲਖਿ ਕਾਲੂ ਮੁਖ ਭਾਖੀ[4]। 'ਗੌ[5] ਮਹਿਖੀ[6] ਚਾਰਹੁ ਕਰਿ ਰਾਖੀ॥ ੯॥ ਏਕ ਆਤਮਜ[7] ਹਮਰੇ ਧਾਮੂ। ਕਿਹ ਬਿਧਿ ਸਰੈ ਕਰੇ ਬਿਨ ਕਾਮੂ। ਬੈਸਨੋ ਤਾਤ! ਬਿਤੀਤਹਿ ਨਾਂਹੀ। ਕਰਹੁ ਕਾਰ ਨਿਜ ਮਨ ਪਰਚਾਹੀ॥੧੦॥ ਸਦਾ ਉਦਾਸ ਰਹੈ ਮਨ ਤੇਰੋ। ਪਰਚਹੁ ਪੁਨ ਹੁਇ ਛੀਰ[8]ਬਧੇਰੋਦਾਸ[9] ਚਰਾਵਤਿ ਰੀਤਿ ਬਿਗਾਰੀ। ਹਰਿਤ[10] ਤ੍ਰਿਣਨ ਤੁਮ ਆਨਹੁ ਚਾਰੀ' ॥੧੧॥ ਕਹਨੋ ਪ੍ਰੀਤਿ ਸੋਂ ਕਰਤਿ ਦੁਲਾਰਾ।ਸੁਨਿ ਸ਼੍ਰੀ ਨਾਨਕ ਭੇ ਅਨੁਸਾਰਾ।ਕਹਤਿ[11]ਪਿਤਾਜੀ ਭੋਰ ਸਿਧਾਊਂ[11]। ਤੁਮ ਰਜਾਇ ਤੇ ਚਾਰਲਿਆਊਂ[7]॥੧੨॥ਅਸਿ ਕਹਿ ਰੈਨ[12] ਬਿਖੈ ਪਰਿ ਸੋਏ। ਜਿਨ ਦਾਸਨ ਕੇ ਬੰਧ ਬਿਗੋਏ[13]। ਸ਼੍ਰੀ ਨਾਨਕ ਅਰਣੋਦਯ[14]* ਜਾਗੇ। ਗੌ ਮਹਿਖੀ ਚਾਰਨ[15] ਅਨੁਰਾਗੇ॥੧੩॥ ਨਿਜ ਹਾਥਨ ਦਾਮਨ[16] ਤੇ ਖੋਲੀ ਹਾਂਕਤਿ ਚਲੇ ਇਕਤਕਰਿ ਟੋਲੀ।ਲਏ ਲਸ਼ਟਕਾ[17] ਦੇਤਿ ਹੰਗੁਰਾ।ਚਾਰਤਿ ਹਰਿਤ[18]ਤ੍ਰਿਣਨ[18] ਸੁਖਪੂਰਾ[20]†॥੧੪॥ਮਨਹੁ ਗੁਪਾਲ ਜੁ ਪਾਛਲ[21]ਨਾਮਾ। ਪ੍ਰਗਟ ਕਰਤਿ ਹੈਂ ਜਨੁ[22]ਸੁਖ ਧਾਮਾ। ਮੰਦ ਮੰਦ ਸ਼ੁਭ ਸੁਰਭੀ[23] ਪਾਛੇ। ਸਭਿ ਬਾਸੁਰ ਚਾਰਤਿ ਤ੍ਰਿਣ ਆਛੇ॥੧੫॥ਭਈ ਸੰਝ[24] ਪੁਰਿ ਦਿਸਕੌ ਮੋਰੀ। ਆਇ ਅਘਾਈ[25] ਸਵਲੀ[26] ਗੋਰੀ। ਕਾਲੂ ਹੇਰਿ ਹਰਖ ਉਰ ਭਾਰੀ। ਲਖਨੋ ਕਿ–ਲਗਨੋ ਮੋਹਿ ਸੁਤ ਕਾਰੀ॥੧੬॥ਸਨੈਸਨੈ ਪਰਚਹਿ ਸਭਿ ਕਾਮੂ।ਤਜਹਿ ਉਦਾਸੀ ਹਿਤ ਕਰਿ ਧਾਮੂ–। ਆਨਿ ਬਿਰਾਜੇ ਨਿਜ ਪ੍ਰਭੁ ਸਦਨਾ। ਸੁੰਦਰ ਕਮਲ ਪਰਫੁੱਲਤ ਬਦਨਾ॥੧੭॥ ਪੈ[27] ਪੁਨਿ ਪਿਯੋ ਖਾਨਿ ਕਰਿ ਅਸਨਾ[28]। ਪੌਢੇ[29] ਪਾਇ ਦੇਹਿ ਪਰ ਬਸਨਾ[30]। ਕਾਲੂ ਉਠਨੋ ਵਛੀ ਭੁਨਸਾਰਾ[31]।'ਸੁਤ

---

[1]ਚੁੰਮਿਆ। [2]ਬੁੱਧੀ। [3]ਹੌਲੀ ਹੌਲੀ। [4]ਕਹੀ। [5]ਗਊਆਂ। [6]ਮਹੀਆਂ। [7]ਪੁੱਤਰ। [8]ਦੁੱਧ। [9]ਨੌਕਰ। [10]ਸਾਵੇ। [11]ਸਵੇਰੇ ਜਾਵਾਂਗਾ। [12]ਰਾਤ ਨੂੰ। [13]ਬੰਧਨ ਨਾਸ਼ ਕੀਤੇ। [14]ਸੂਰਜ ਚੜ੍ਹੇ। [15]ਚਰਾਉਣ। [16]ਰੱਸੀਆਂ। [17]ਸੋਟੀ। [18]ਸਾਵਾ। [19]ਘਾਹ। [20]ਸੰਪੂਰਨ ਸੁਖੀ ਭਾਵ ਗੁਰੂ ਜੀ। [21]ਪਿਛਲਾ। [22]ਮਾਨੋ। [23]ਗਊਆਂ ਦੇ। [24]ਸੰਧਯਾ। [25]ਰੱਜਕੇ। [26]ਕਾਲੀ। [27]ਦੁੱਧ। [28]ਭੋਜਨ। [29]ਸੌਂ ਗਏ। [30]ਕਪੜਾ। [31]ਸਵੇਰੇ।

*ਪਾਠਾਂਤ੍ਰ–ਅਰਣੋਦਿਤ, ਤੇ ਅਰਣੋਦਹਿ। †ਪਾਠਾਂਤ੍ਰ–ਮੁਰਾ–ਤੇ–ਸ਼ੁਰਾ–ਹਨ।

ਨਾਨਕ ਉਠ' ਬਚਨ ਉਚਾਰਾ ॥੧੮॥ ਪਿਤਾ ਬੈਨ ਸੁਨਿ ਕਰਿ ਜਗ ਸ੍ਵਾਮੀ। ਸੁਰਭੀ ਖੋਲਿ ਭਏ ਅਨੁਗਾਮੀ[1]। ਜਹਾਂ ਖੇਤ* ਸੁੰਦਰ ਹਰਿਆਈ। ਬਾਰ[2] ਬਾਰ[3] ਬਾਰੀ[4] ਬਰਿਆਈ[5]॥੧੯॥ ਆਪ ਸੋਇਰੀ ਹੋਇ ਸੁਖਾਰੇ। ਖਾਤਿ ਖੇਤ ਨਹਿੰ ਅਨਤ ਪਧਾਰੇ[6]।ਜਬ ਸਭਿ ਚਰਗੀ[7] ਗੋ[8] ਗੋਧੂਮੀ[9]।ਦਿਵਸ ਚਰੇ ਆਧੋ ਵਹਿ ਭੂਮੀ[10] ॥੨੦॥ ਹੇਰਿ ਕਿਦਾਰ[11] ਸੁ ਭਯੋ ਹਿਰਾਨਾ। 'ਕ੍ਰਿਸ਼ਿ[12] ਚਾਰੀ ਕਿਨ ਢੀਠ ਮਹਾਨਾ ?।ਸਿੰਚਿਸਿੰਚਿ[13] ਮੈਂ ਬਹੁਦਿਨ ਹਾਰਯੋ।ਕਿਹ†ਨਿੱਡਰ ਸਭਿ ਖੇਤ ਉਜਾਰਯੋ ? ॥ ੨੧ ॥ ਖਾਇ ਅਘਾਇ[16] ਰਹੀ ਬਿਚ ਬੈਸੀ। ਲਖੀ ਕਿਨਹਿੰ[14] ਬਿਨਖਸਮੀ ਜੈਸੀ'।ਬਚ ਊਚੇ ਸੁਨਿ ਸ੍ਰੀ ਗੁਰੁ ਜਾਗੇ। ਉਠਿ ਕਰਿ ਵਹਿਰ ਨਿਕਾਸਨ ਲਾਗੇ॥ ੨੨ ॥ ਰਾਹਕ ਕਰਤਿ ਕ੍ਰੋਧ ਕਹਿ ਊਚੇ। 'ਜਾਨਿ ਨ ਦੇਉਂ ਤੁਮਹਿ ਘਰ ਸੂਚੇ[15]। ਸਭਿ ਕਿਦਾਰ[11] ਕੋ ਭਰਹੁ ਉਜਾਰਾ[17]। ਨਤੁਰ ਚਲੋ ਢਿਗ ਰਾਇ ਬੁਲਾਰਾ' ॥੨੩॥ ਅਸ ਕਹਿ ਸਭਿ ਸੁਰਭੀ ਲਿਯ ਹਾਂਕੀ। ਰਿਸ[18] ਪੁਨ ਸ਼ੋਕ ਬਿਖੈ ਮਤਿ ਤਾਂਕੀ। ਪੁਨ ਕਮਲਾਨਨ ਬਚਨ ਉਚਾਰੇ। 'ਗੋਧਨ[19] ਤਜਿ ਦਿਹੁ ਸ਼ੋਕ ਬਿਸਾਰੇ ॥੨੪॥ ਪਰਾਲਬਧ ਤੁਮਰੀ ਹੈ ਜੇਤੀ। ਬਰਕਤ ਪਾਇ ਪ੍ਰਭੂ ਅਬ ਤੇਤੀ। ਬਿਗਰਨਹਾਰ ਬਿਗਰ ਸੋ ਜਾਈ। ਬਹੁਰ ਨ ਸਵਰਹਿ ਕਰਹਿ ਲਰਾਈ ॥ ੨੫ ॥ ਜੋ ਨਿਜ ਭਾਗ ਸਵਰਨੀ ਹੋਈ। ਤਿਹ ਨ ਵਿਗਾਰ ਸਕੈ ਕਹੁ ਕੋਈ। ਜਗਤ ਨਾਥ ਕੇ ਹੈ ਸਭਿ ਹਾਥਾ। ਸੁਨਿਯ ਨ ਕਹੂੰ ਦੁਤਿਯ[20] ਕੀ ਗਾਥਾ ॥ ੨੬ ॥ ਤਜਹੁ ਧੇਨੁਅਸਥਿਧਿ ਜੀਅਜਾਨੀ।ਬੀਤੀ ਕੀ ਨ ਬਿਚਾਰ ਕਹਾਨੀ[21]।ਸੁਨੈ ਨ ਬਚ ਬਾਰਹਿ[22] ਬਹੁਤੇਰਾ। ਜਿਹ ਕ੍ਰਿਸ਼ਿ ਕੋ[23] ਭਾ ਸ਼ੋਕ ਘਨੇਰਾ॥੨੭॥ ਝਗਰਤਿ ਝਗਰਤਿ ਪਹੁੰਚੇ ਤਹਿੰਵਾ। ਰਾਇ ਬੁਲਾਵੁ ਬੈਠਨੋ ਜਹਿੰਵਾ। ਰਾਹਕ ਊਚੇ ਕੀਨਿ ਪੁਕਾਰੀ। 'ਮੋਹਿ ਖੇਤ ਸਭਿ ਦੀਨਿ ਉਜਾਰੀ ॥੨੮॥ ਦੀਹ੍ਯੋ ਬਹੁ ਗੋਧੂਮ[9] ਸੁ ਮੇਰੇ। ਖਾਈ ਮਹਿਖਨਿ[24] ਆਜ ਸਵੇਰੇ। ਤਾਤ[25] ਤਾਹਿ ਜੋ ਤੁਵ ਪਟਵਾਰੀ। ਕਰਤਿ ਹਕੂਮਤਿ ਸੁਰਤਿ ਵਿਸਾਰੀ॥੨੯॥ ਕਰਹੁ ਤਪਾਵਸ[26]

[1]ਪਿੱਛੇ ਲੱਗ ਤੁਰੇ। [2]ਵਾੜ। [3]ਤੋੜਕੇ। [4]ਵਾੜ ਦਿੱਤੀਆਂ। [5]ਜੋਰੋਜ਼ੋਰੀ। [6]ਹੋਰ ਥਾਂ ਲਈ ਜਾਂਦੀਆਂ। [7]ਚਰ ਗਈਆਂ। [8]ਗਊਆਂ। [9]ਕਣਕ। [10]ਖੇਤ ਵਾਲਾ। [11]ਖੇਤ। [12]ਖੇਤੀ। [13]ਪਾਨੀ ਦੇ ਦੇ ਕੇ। [14]ਰੱਜਕੇ। [15]ਕਿਸੇ ਨੇ। [16]ਖਾਲੀ। [17]ਉਜਾੜਾ। [18]ਗੁੱਸੇ। [19]ਗਊਆਂ ਦਾ ਵੱਗ। [20]ਦੂਜੇ ਦੀ। [21]ਬੀਤ ਗਈ ਦੀ ਕਹਾਣੀ ਨ ਫਰੋਲ। [22]ਫਰਜਿਆ। [23]ਖੇਤੀ ਦਾ। [24]ਮੱਝੀਆਂ ਨੇ। [25]ਪੁੱਤਰ। [26]ਨਿਆਉਂ। *ਪਾਠਾਂਤ੍ਰ–ਪੇਖ। †ਪਾਠਾਂਤ੍ਰ–ਕਿਸਹਿ।

ਭੂਪਤਿ! ਮੋਰੋ। ਨਾਤੁਰ ਉਜਰਹਿ ਨਗਰ ਸੁ ਤੇਰੋ। ਦਿਨ ਪ੍ਰਤਿ ਅਸਬਿਧਿ ਜੋ ਕ੍ਰਿਸ਼ਿ ਉਜਰੈ। ਰਾਹਕ ਕੈਸ ਬਸਾਸਤਿ[1]ਗੁਜਰੈ*[2]॥੩੦॥ ਸੁਨਤਿ ਰਾਇ ਉਰ ਰਿਸ[2] ਭਰਿ ਸਰੁਖਾ[3]। ਹੇਰਤਿ ਬੋਲਜੋ ਮੁਖਤੇ ਪਰੁਖਾ[4]।'ਸਭਿ ਕੋ ਛਰੁ ਉਰ ਦੀਨ ਨਿਵਾਰੇ। ਚਾਰਤਿ ਖੇਤੀ ਸਿਸੁ ਮਤਵਾਰੇ[5]'॥੩੧॥ਪੁਨ ਭ੍ਰਿੰਤਨਨਿ[6] ਸੰਗ ਬਚਨ ਬਖਾਨਾ। 'ਅੱਗ੍ਰਜ ਇਹ ਬਾਰਿਕ ਮਸਤਾਨਾ। ਤੂੰ ਕਾਲੂ ਕੋ ਲਜਾਉ ਬੁਲਾਈ। ਭਰਹਿ ਉਜਾਰਾ ਜਿਨ ਉਜਰਾਈ' ॥੩੨॥ ਗਯੋ ਬੇਗ ਕਾਲੂ ਆਹੂਤਾ[7]। 'ਚਲਹੁ ਪੂਤ ਕੀ ਪਿਖ ਕਰਤੂਤਾ। ਅਮੁਕੋ ਰਾਹਕ[8] ਤਾਂਹਿ ਕਿਦਾਰਾ। ਬਾਰਿ ਧੇਨੁ ਸਭਿ ਦੀਨਿ ਉਜਾਰਾ'॥੩੩॥ ਸੁਨਿ ਕਰਿ ਮਨ ਮਹਿੰ ਤਿਨ ਦੁਖ ਪਾਵਾ।–ਸੁਤ ਨਾਨਕ ਕਬਿ ਸੁਖ ਨ ਦਿਖਾਵਾ–। ਭ੍ਰਿੰਤ[9] ਸੰਗ ਪਹੁੰਚਤਿ ਭਾ ਤਹਿੰਵਾ। ਰਾਇ ਨਿਕਟ ਸ਼੍ਰੀ ਨਾਨਕ ਜਹਿੰਵਾ॥੩੪॥ ਪਿਖਿ ਬੁਲਾਰ ਕਹਿ ਵਾਕ ਕਠੋਰਾ। 'ਸੁਨ ਕਾਲੂ! ਤੁਝ ਭੈ ਨਹਿੰ ਥੋਰਾ। ਗੌ ਚਾਰਨ[10] ਕੋ ਸੁਤ ਮਸਤਾਨਾ। ਭੇਜਜੋ ਜਿਨ ਸਭਿ ਖੇਤ ਚਰਾਨਾ॥੩੫॥ ਇਹ ਜੋ ਕਰਮ ਨਿਭਹਿ ਕਿਉਂ ਕਰਿਕੈ। ਗੋਧਨ ਲੇਹੁ ਉਜਾਰਾ ਭਰਿਕੈ†[7]। ਅਸ ਸੁਨਿ ਕਰਿ ਸ਼੍ਰੀ ਨਾਨਕ ਬਾਨੀ। ਬੋਲੇ ਕਲਾਵਾਨ ਗੁਨਖਾਨੀ ॥੩੬॥ 'ਬਿਘਨ ਨ ਖੇਤੀ ਮਹਿੰ ਕਿਨ ਕੀਨਾ।ਤੁਮ ਕਸ ਚਹਹੁ ਉਜਾਰਾ ਲੀਨਾ? ਇਕ ਨ ਖੇਤ ਕੋ ਪਾਤ ਨਿਪਾਤੇ[11]। ਬਾਦ ਬਦਤਿ ਤੁਮ ਬੈਨ ਰਿਸਾਤੇ[12] ॥੩੭॥ ਜੋ ਕ੍ਰਿਖਿ[13]ਖਾਈ ਮਹਿਖਨਧੇਨਾ[14]। ਤੌ ਤੁਮ ਲੈਹੁ ਚਹਹੁ ਜੋ ਲੇਨਾ‡। ਜੋ ਗਵਾਰ ਤਿਤ ਬਚਨ ਪ੍ਰਤੀਤੂ। ਸੁਨਿ ਕਰਿ ਸਮਾਨੇ ਧਰਤਿ ਨ ਚੀਤੂ[7]॥ ੩੮ ॥ ਪੁਨ ਬੋਲਜੋ ਸੁਨਿ ਕਰਿ ਕ੍ਰਿਖਿਕਾਰਾ[15]।'ਸਾਬਤ ਏਕ ਨ ਕੋਨ ਕਿਦਾਰਾ[16]। ਪਠਵਹੁ[17]ਮਾਨਵ ਹੇਰਹਿ ਤਾਸੂ। ਮੈਂ ਨਹਿੰ ਕਹੌਂ ਕੂਰ ਤੁਮ ਪਾਸੂ' ॥੩੯॥ ਯੁਗਮ[18] ਬਚਨ ਸੁਨ ਸੰਸੈ ਆਯਾ। ਨਿਰਨੈ ਕਾਰਨ[19] ਮਨੁਜ

[1]ਅਰਾਮ ਦਾ ਵਸਣਾ, (ਅ) ਰਾਹਕ ਕੋ ਸਬ ਸਾਸਤ=ਜਿਮੀਂਦਾਰ ਦੀ ਦੁਖ ਵਿਚ ਬੀਤੂ। [2]ਗੱਸਾ। [3]ਰੁੱਖੇ ਪਨ ਵਾਲਾ। [4]ਕਠੋਰ। [5]ਮਸਤ ਬੱਚੇ। [6]ਦਾਸਾਂ ਦੇ। [7]ਕਾਲੂ ਨੂੰ ਬੁਲਾਯਾ। [8]ਜਿਮੀਂਦਾਰ। [9]ਨੌਕਰ। [10]ਗਾਈਂ ਚਾਰਨ। [11]ਪੱਤਾ ਨਹੀਂ ਕੱਟਿਆ ਗਿਆ। [12]ਬਿਅਰਥ ਤੁਸੀਂ ਆਖਦੇ ਹੋ ਗੁੱਸੇ ਦੇ ਬਚਨ। [13]ਖੇਤੀ। [14]ਮੱਝੀਆਂ ਤੇ ਗਾਈਆਂ ਨੇ। [15]ਖੇਤੀ ਵਾਲਾ। [16]ਖੇਤੀ ਦੀ। [17]ਭੇਜੋ। [18]ਦੋਵੇਂ। [19]ਨਿਰਨੇ ਕਰਨ ਵਾਸਤੇ। *ਪਾਠਾਂਤ੍ਰ–ਦਿਨ ਪ੍ਰਤਿ ਅਸਬਿਧਿ ਕ੍ਰਿਸ਼ੀ ਉਜਾਰੈ, ਰਾਹਕ ਕੋਸੋ ਸ਼ਾਂਤਿ ਗੁਜ਼ਾਰੈ। †ਪਾਠਾਂਤ੍ਰ–ਇਹ ਜੋ ਰੰਕ ਨਿਭੈ ਕਿਉਂ ਕਰਿਕੈ। ਗੋਧਨ ਦੇਹੁ ਉਜਾਰਾ ਭਰਿਕੈ। ‡ਰਾਹਕ ਨੇ ਸ਼ਿਕਾਯਤ ਕਾਤੀ ਹੈ ਖੇਤ ਖਾਧਾ ਲਖਕੈ, ਗੁਰੂ ਜੀ ਹੁਣ ਦੀ ਗਲ ਕਹਿ ਰਹੇ ਹਨ ਜਿਸ ਵੇਲੇ ਖੇਤ ਹਜ਼ਾ ਭਰਾ ਪਤ੍ਰਾ ਹੈ।

ਪਠਾਯਾ। ਹੇਰਸੋ ਫਿਰਿ ਕੈ ਨਰ ਚਹੁੰ ਘਾ ਤੇ[1]।ਬਿਘਨ ਨ ਦੀਸੈ,ਮੁਰਸੋ ਤਹਾਂ ਤੇ ॥ ੪੦ ॥ ਆਇ ਰਾਇ ਸੋਂ ਬਾਤ* ਜਨਾਈ। 'ਮੈਂ ਹੇਰੀ ਫਿਰਿਕੈ ਚਹੁੰ ਘਾਈ। ਨਹਿੰ ਪਸੁ ਖੋਜ[2] ਨ ਬੂਟਾ ਤੂਟਾ। ਰਹਸੋ ਨਿਸਰ ਸਭਿ ਸਾਬਤ ਬੂਟਾ† ॥੪੧॥ ਚਹੂੰ ਓਰ ਕਿਤ ਬਾਰ[3] ਨ ਭੋਰੀ। ਹਰੀ ਖਰੀ ਭੂ ਜਰੀ[4] ਸੁ ਜੋਰੀ। ਰਾਹਕ ਝੂਠ ਦੇਤਿ ਦੁਹਾਈ। ਉਚਿਤ ਦੰਡ ਇਹ ਹੈ,ਨਰਰਾਈ!'॥ ੪੨ ॥ ਸੁਨਿਕਰਿ ਕ੍ਰਿਖਕ ਮਨਹਿ ਬਿਸਮਾਨਾ। ਨਿਜ ਹੇਰਨ ਕੋ ਕੀਨਿ ਪਯਾਨਾ। ਤੁਰਨ ਸਰਸ[5] ਜਹਾਂ ਚਹੁੰਕੋਨਾ। ਮਤਿਵਾਰੇ‡ ਜਿਮ ਕੀਨਸਿ ਮੌਨਾ[6]॥੪੩॥–ਸਭਿ ਕਿਦਾਰ ਉਜਰਾ ਅਬ ਹੋਰੋਗਯੋ ਰਾਇ ਢਿਗ ਲਗੀ ਨ ਦੇਰੇ। ਆਵਤਿ ਲੌ ਹਰਿਆਵਲ ਭਾਰੀ§ਭਯੋ,ਨ ਕਾਰਨ ਜਾਤਿ ਵਿਚਾਰੀ–। ੪੪॥ਲੱਜਤਿ ਹੋਇ ਨ ਗਾ ਢਿਗਰਾਊ।ਪਰਸੋ ਨ ਪ੍ਰਭੁ ਪਗ ਜਾਨਿ ਪ੍ਰਭਾਊ[7]। ਮੰਦ ਕਰਮ ਥੋ§ ਭਾਗ ਨ ਜਾਗਾ। ਬਿਸਮੈ ਹੋਇ ਖੇਤ ਅਨੁਰਾਗਾ ॥੪੫॥ ਸ਼੍ਰੀ ਨਾਨਕ ਕਾਲੂ ਪਿਤ ਸੰਗਾ। ਚਲੇ ਸਦਨ ਕੋ ਸਹਿਤ ਉਮੰਗਾ। ਭਯੋ ਖੇਤ ਰਖਵਾਰੋ ਝੂਠਾ। ਜਿਹ ਕੋ ਮਹਿਖੀ ਖੇਤਹਿ ਮੂਠਾ ॥ ੪੬ ॥ ਰਾਇ ਲਖਸੋ ਰਾਹਕ ਮਤਵਾਰਾ ।ਬਿਨ ਉਜਰੇ ਕਿਉਂ ਕਰੀ ਪੁਕਾਰਾ। ਪਸ਼ਚਾਤਾਪ ਆਪ ਪੁਨ ਕੀਨਾ। ਮੈਂ ਪਰੁਖਾ[8] ਕਹਿ ਕਿਉਂ ਭੈ¶ ਦੀਨਾ ॥ ੪੭ ॥ਅਸ ਬਿਧਿ ਸ਼੍ਰੀ ਨਾਨਕ ਜਗ ਸਾਈ।ਅਦਭੁਤ ਲੀਲਾ ਕਰਤਿ ਸੁਹਾਈ। ਗੌ ਮਹਿਖਨਿ ਕੇ ਚਾਰਨ ਕਾਰਨ। ਨਿਤ ਬਨ ਜੈ ਹੈਂ ਬਿਪਤ ਬਿਦਾਰਨ[9] ॥ ੪੮॥ ਆਇ ਅਨਿੱਛਤ ਖੇਤ ਅਗਾਰੈ[10]। ਖਾਨ ਲਗਹਿ ਨਹਿ ਤਿਨਹਿ ਨਿਵਾਰੈਂ। ਇਸ ਬਿਧਿ ਕੋਤੇ ਖੇਤ ਨਿਪਾਤੇ[11]। ਪੁਨ ਭੇ ਤਸ ਰਾਹਕ ਬਿਨ ਜਾਤੇ[12]। ੪੯॥ਸ਼ੋਭਹਿ ਸਭਿ ਸੁਰਭੀ[13] ਤਨ ਪੀਨਾ[14]। ਛੀਰ ਦੇਹਿ ਬਹੁ ਬਡ ਆਪੀਨਾ[15]। ਦਿਨ ਪ੍ਰਤਿ[16] ਮਾਖਨ ਹੋਤਿ ਸਵਾਯਾ। ਕਾਲੂ ਹੇਰਿ ਹੇਰਿ ਹਰਖਾਯਾ॥ ੫੦॥ਬਾਸਨ[17] ਵਡੇ ਮਾਂਹਿ ਦਧਿ[18] ਪਾਈ। ਦਾਸੀ ਮਥਹਿ[19] ਜੋਰ ਕਰ ਲਾਈ ਰਾਖਹਿ ਮਾਖਨ ਮਾਤ ਸਵਾਰੀ। ਸੁਤਹਿੰ ਖੁਵਾਵਤਿ ਰੁਚਿ ਅਨੁਸਾਰੀ ॥੫੧॥

[1]ਚਹੁੰ ਪਾਸਿਆਂ ਤੋਂ । [2]ਪਸ਼ੂ ਦਾ ਖੁਰਾ । [3]ਵਾਰ । [4]ਖੇਤੀ ਜੁੜੀ ਹੋਈ । [5]ਹਰੇ ਭਰੇ । [6]ਚੁੱਪ । [7]ਪ੍ਰਤਾਪ । [8]ਕਠੋਰ । [9]ਭਾਵ ਗੁਰੂ ਜੀ । [10]ਇੱਛਾ ਇਨਾ ਜੋ ਖੇਤ ਅੱਗੇ ਆਵੇ । [11]ਕੱਟੇ ਗਏ । [12]ਰਾਹਕਾਂ ਦੇ ਜਾਣੇ ਬਿਨਾਂ ਖੇਤ ਫੇਰ ਹਰੇ ਹੋ ਜਾਂਦੇ ਰਹੇ। [13]ਗਾਈਂ । [14]ਮੋਟੇ । [15]ਪੂਰਨਾ (ਗਊ ਦੇ ਥਣ) । [16]ਹਰਰੋਜ਼ । [17]ਭਾਂਡੇ । [18]ਦਹੀਂ । [19]ਰਿੜਕੇ ।

*ਪਾਠਾਂਤ੍ਰ ਹੈ–ਬਚਨ । †ਪਾਠਾਂਤ੍ਰ–ਸੂਟਾ । ‡ਪਾਠਾਂਤ੍ਰ–ਮਤ ਮਾਰੇ ।
§ਪਾਠਾਂਤ੍ਰ–ਮਮ । ¶ਪਾਠਾਂਤ੍ਰ–ਦੁਖ ।

ਬਤਸ[1] ਬ੍ਰਿੰਦ ਬਪੁ ਪੁਸ਼ਟ ਸੁਹਾਏ। ਪੈ ਪੀਵਹਿੰ ਬਹੁ ਰਹੈਂ ਅਘਾਏ[2]। ਅਸ-ਬਿਧਿ ਕਿੰਚਤ ਕਾਲ[3] ਬਿਤਾਯੋ। ਜੇਤੁਨਿ[4] ਜੋਨ[5] ਉਧਾਰਨ ਆਯੋ॥੫੨॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸੁਰਭੀ ਚਾਰਨ' ਪ੍ਰਸੰਗ ਬਰਨਨੰ ਨਾਮ ਦਸਮੋ ਅਧਜਾਯ ॥ ੧੦ ॥

੧੧. [ਯਾਚਨਾ। ਸਰਪ ਨੇ ਛਾਯਾ ਕਰਨੀ। ਰਾਇ ਬੁਲਾਰ ਨੂੰ ਸਿਦਕ]

ਸ੍ਰੈਯਾ ॥ ਕਰਬੰਦਿ ਉਤੈ ਕਰਿ ਬੰਦ ਗੁਰੂ, ਸੁਖਕੰਦ ਸਦਾ ਦੁਖ ਦੁੰਦ ਨਿ-ਕੰਦੂ।ਅਰਬਿੰਦ ਪਦੰ ਮਨ ਹੋਹੁ ਮਲਿੰਦ ਜੋ ਮੋਹ ਕੋ ਮੂਲ ਬਿਨਾਸ਼ ਬਿਲੰਦੂ। ਉਡੁ ਦੰਭਨ ਬ੍ਰਿੰਦ ਦਿਵਾਕਰ ਸੋ ਬਿਸ਼ਯਾਤਪ ਕੋ ਜੁਉ ਸੀਤਲ ਚੰਦੂ। ਸਮੁਦਾਇ ਬਿਘੰਨ ਬਿਨਾਸ਼ਨ ਜੋ ਨਿਜ ਦਾਸਨ ਕੋ ਬਰ ਦਾਯ ਅਨੰਦੂ॥੧॥

ਕਰ=ਹਥ। ਬੰਦਿ=ਜੋੜਕੇ, ਬੰਨ੍ਹਕੇ। ਉਭੈ=ਦੋਵੇਂ। ਕਰਿ=ਕਰਦਾ ਹੋਯਾ।
ਬੰਦ=ਬੰਦਨਾ, ਨਮਸਕਾਰ। ਗੁਰੂ=ਮੁਰਾਦ ਹੈ, ਹੇ ਗੁਰੂ ਜੀ!
ਸੁਖ ਕੰਦ=ਸੁਖਾਂ ਦਾ ਮੂਲ, ਸੁਖਾਂ ਦਾ ਫਲ, ਸੁਖ ਦਾਤਾ।
ਦੁੰਦ=[ਸੰਸ:, ਦ੍ਵੰਦ] ਝਗੜਾ, ਕਲੇਸ਼। ਦੁੰਦ ਦੁਖ=ਦ੍ਵੈਤ ਦਾ ਦੁਖ। ਭਾਵ ਕਲੇਸ਼ ਵਾਲਾ ਦੁਖ।
ਨਿਕੰਦੂ=ਕੱਟਣ ਹਾਰ। ਅਰਬਿੰਦ=ਕਮਲ। ਪਦ=ਚਰਣ।
ਮਲਿੰਦ=ਭੌਰਾ [ਸੰਸ:, ਮਰੰਦ, ਇਹ ਪਦ-ਮਕਰੰਦ-ਪਦ ਦੇ 'ਕ' ਗਿਰ ਜਾਣ ਤੋਂ ਬਣਦਾ ਹੈ, ਅਰਥ ਉਹੀ ਰਹਿੰਦੇ ਹਨ:-ਫੁਲਾਂ ਵਿਚ ਦਾ ਰਸ, ਸ਼ਹਦ ਦੀ ਮੱਖੀ, ਭੌਰਾ]।
ਮੂਲ=ਜੜ। ਮੋਹ ਦਾ ਮੂਲ ਹੈ-ਅਗਯਾਨ।
ਬਿਲੰਦੂ=ਉੱਚਾ, ਕਿਸੇ ਤੇ ਭਾਰੂ, ਤਕੜਾ। [ਫਾਰਸੀ, ਬਲੰਦ]
ਉਡੁ=ਤਾਰੇ। ਬ੍ਰਿੰਦ=ਸਮੂਹ, ਸਾਰੇ। ਦਿਵਾਕਰ=ਸੂਰਜ।
ਬਿਸ਼ਯਾਤਪ=ਬਿਸ਼ਯ+ਆਤਪ=ਵਿਸ਼ਿਆਂ ਰੂਪੀ ਧੁਪ।
ਚੰਦੂ=ਚੰਦ। ਚੰਦ੍ਰਮਾ। ਜਦ ਧੁੱਪ ਦੇ ਸਾੜ ਮਗਰੋਂ ਚੰਦ ਚੜ੍ਹਦਾ ਹੈ ਤਾਂ ਸੀਤਲਤਾ ਵਰਤ ਜਾਂਦੀ ਹੈ। ਕਵਿ ਜੀ ਦਾ ਇਕ ਇੱਥੇ ਕਟਾਖਜ ਮਾਲੂਮ ਹੁੰਦਾ ਹੈ, ਚੰਦ ਦਾ ਅਰਥ ਹੈ ਚੰਦ੍ਰਮਾ ਤੇ 'ਮੁਸ਼ਕ ਕਾਫੂਰ' ਦਾ ਭੀ ਨਾਮ ਹੈ। ਚੰਦ੍ਰਮਾਂ ਦਿਨ ਦੀ ਤੱਪਸ਼ ਨੂੰ ਠੰਢ ਪਾਉਂਦਾ ਹੈ ਤੇ ਮੁਸ਼ਕ ਕਾਫੂਰ ਵਿਸ਼ਯ ਅਗਨੀ ਨੂੰ ਅੰਦਰੋਂ ਠੰਢਾ ਕਰ ਦੇਣ ਵਾਲਾ ਵੈਦਾਂ ਨੇ ਮੰਨਿਆਂ ਹੈ।
ਸਮੁਦਾਇ=ਸਾਰੇ। ਵਰਦਾਯ=ਵਰ ਦੇਕੇ, ਬਰਕਤ ਪਾਕੇ।
ਅਨੰਦੂ=ਅਨੰਦ ਦਾਤੇ, ਦਾਯ ਪਦ ਦੇਹੁਰੀ ਦੀਪਕ ਪਿਆ ਹੈ, ਵਰ ਦਾਯ, ਦਾਯ ਅਨੰਦੂ।

[1]ਵੱਛੇ। [2]ਰੱਜੇ। [3]ਥੋੜਾ ਸਮਾਂ। [4]ਜੀਵਾਂ ਨੂੰ। [5]ਜੇਹੜੇ (ਗੁਰੂ ਨਾਨਕ ਜੀ।)

ਅਰਦ—(ਹੇ) ਸੁਖਾਂ ਦੇ ਦਾਤੇ ਤੇ ਦ੍ਵੰਦ ਦੁਖਾਂ ਦੇ ਸਦਾ ਕੱਟਣ ਹਾਰੇ ਗੁਰੂ ! ਦੋਵੇਂ ਹਥ ਜੋੜਕੇ (ਆਪ ਨੂੰ) ਨਮਸਕਾਰ ਕਰਦਾ (ਹੋਇਆ ਇਹ ਦਾਨ ਮੰਗਦਾ ਹਾਂ ਕਿ ਆਪਦੇ ਚਰਣ ਕਮਲ) ਜੋ ਮੋਹ ਦਾ ਮੂਲ (ਅਗਜਾਨ) ਨਾਸ਼ ਕਰਨੇ (ਵਿਚ) ਤਕੜੇ ਹਨ,

(ਅਤੇ ਜੋ) ਦੰਭਾਂ (ਰੂਪੀ) ਤਾਰਿਆਂ ਦੇ ਸਮੂਹ ਨੂੰ ਸੂਰਜ ਵਾਂਙੂ (ਲੋਪ ਕਰਨ ਵਿਚ ਸਮਰਥ ਹਨ ਅਤੇ) ਵਿਖਯ ਰੂਪੀ ਧੁੱਪ (ਦੇ ਸਾੜ) ਨੂੰ ਚੰਦ੍ਰਮਾ ਵਾਂਙੂ ਸੀਤਲ (ਕਰਨ ਵਾਲੇ ਹਨ)।

(ਅਤੇ ਜੋ) ਸਾਰੇ ਵਿਘਨਾਂ ਦੇ ਵਿਨਾਸ਼ ਕਰਨ ਵਾਲੇ (ਹਨ ਅਤੇ) ਆਪਣੇ ਦਾਸਾਂ ਨੂੰ ਬਰਕਤ ਦੇਕੇ ਆਨੰਦ ਦੇਣ ਵਾਲੇ ਹਨ (ਹਾਂ ਐਸੇ ਆਪਦੇ) ਚਰਣਾਂ ਕਮਲਾਂ (ਉਤੋਂ ਮੇਰਾ) ਮਨ ਭੌਰੇ (ਵਾਂਙੂ ਸਦਾ ਬਲਿਹਾਰ) ਹੋਵੇ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ ॥ ਸਤਿਗੁਰ ਲੀਲਾ ਲਲਿਤ[1] ਇਉਂ* ਕਰਤਿ ਬ੍ਰਿਧਤਿ[2] ਜਗ ਕੰਤ[3]।ਪਰਫੁੱਲਤਿ ਕਲ ਫੂਲ ਸੋਂ ਸ਼ੋਭਤਿ ਰਿਤੁ ਬਸੰਤ॥੨॥ ਦੋਹਰਾ। ਸੁੰਦਰ ਮ੍ਰਿਦੁਲ[4] ਸਦਲ[5] ਤਰੁ ਰਾਜੀ[6]।ਬਰਨ[7] ਬਰਨ ਬਰ ਉਪਮਾ ਛਾਜੀ ॥ ਜਨੁ[8] ਬਸੰਤ ਨਿਜ ਸੈਨ[9] ਸ਼ਿੰਗਾਰੀ। ਜੀਤਨ ਜੇ ਬਿਰਹੀ[10] ਨਰ ਨਾਰੀ ॥੩॥ ਸਭਿ ਪਲਾਸ[11]ਤੇ ਪਾਤਿ ਨਿਪਾਤੀ[12]। ਫੂਲੈਂ ਫੂਲ ਲਾਲ ਭਲਿ ਭਾਂਤੀ। ਮਨਹੁੰ ਸੁਭਟ[13] ਪਟ[14] ਰੰਗਨਰਾਂਗੇ†। ਚਢੇ ਜੁੱਧ ਕਰਿ ਆਰਨ[15] ਬਾਗੇ[16]॥੪॥ਆਂਬ੍ਰ ਮੌਰ[17]ਪਿਖਿ ਆਨੰਦ ਜਾਸੂ। ਕੂਕਤਿ ਕੋਕਿਲ[18]ਕਲਰਵ[19] ਤਾਸੂ। ਜਨੁ ਬਸੰਤ ਕੀ ਦੇਤਿ ਦੁਹਾਈ। ਮਾਨਿਨਿ[20] ਦੇਸ਼ ਜਿ ਮਾਨ ਕਢਾਈ[21]॥੫॥ਪੁਸ਼ਪਨ ਕੀ ਮਕਰੰਦ[22] ਨਿਹਾਰੀ॥ਤਿਹ ਪਰ ਮਧੁਕਰ[23] ਕਰਤਿ ਗੁੰਜਾਰੀ। ਜਨੁ ਬਸੰਤ ਨ੍ਰਿਪ[24]ਆਗੇ ਬੀਨ॥ਗਾਇ ਬਜਾਵਹਿੰ ਗੁਨੀ ਪ੍ਰਬੀਨਾ ॥੬॥ਲਲਿਤ[25]ਬਿਹੰਗ[26]ਬੋਲਿਹੀ ਬਾਨੀ॥ਜਨੁ ਬੰਦੀਜਨ[27] ਕੀਰਤਿਗਾਨੀ। ਸੀਤਲ ਮੰਦ ਸੁਗੰਧਿ ਸਮੀਰਾ[28]।ਮਾਨਿਨਿ[29]ਬਿਰਹਨਿ[30]ਕਰਤਿ ਅਧੀਰਾ॥੭। ਸ਼ੇਤ[31] ਸ਼ਯਾਮ[32] ਸ਼ੋਣਤ[33] ਪੁਨ ਪੀਤਾ[34]।ਬਿਗਸੇ ਕੁਸਮ ਨਵੀਨੀ[35] ਰੀਤਾ। ਤਰੁਸ਼ਾਖਾ ਪਰ ਮੰਜਰੀ[36] ਸੋਹੀ॥ਮਨਹੁੰ ਧਰੀਕਲਗੀ ਮਨਮੋਹੀ॥੮॥ਅਸਬਿਧਿ

[1]ਸੁੰਦਰ। [2]ਵਧਦੇ। [3]ਜਗਤ ਪਤੀ। [4]ਕੋਮਲ। [5]ਪੱਤੀਆਂ ਸਮੇਤ। [6]ਬ੍ਰਿਛ ਸ਼ਸ਼ੋਭਤਿ ਹਨ। [7]ਰੰਗੋ ਰੰਗ ਦੀ। [8]ਮਾਨੋ। [9]ਫੌਜ। [10]ਵਿਛੁੜੇ ਹੋਏ। [11]ਛਿੱਛਰੇ। [12]ਪੱਤ੍ਰ ਟੁਟ ਗਏ ਹਨ। [13]ਸੂਰਮਿਆਂ ਨੇ। [14]ਕਪੜੇ। [15]ਲਾਲ। [16]ਕਪੜੇ। [17]ਅੰਬਾਂ ਨੂੰ ਬੂਰ, ਅੰਬਾਂ ਦੇ ਫੁਲ। [18]ਕੋਇਲ। [19]ਸੁੰਦਰ ਅਵਾਜ਼। [20]ਪਤੀ ਦੇਸ਼ ਦੇਖਕੇ ਰੁੱਸੀ ਹੋਈ ਇਸਤ੍ਰੀ। [21]ਰੁੱਸੀਆਂ ਇਸਤ੍ਰੀਆਂ ਨੂੰ ਮਾਨ ਦੇ ਦੇਸ਼ ਵਿਚੋਂ ਕੱਢ ਰਹੀ ਹੈ। [22]ਫੁੱਲਾਂ ਦਾ ਰਸ। [23]ਭੌਰੇ। [24]ਰਾਜੇ ਦੇ। [25]ਸੁੰਦਰ। [26]ਪੰਛੀ। [27]ਭਟਾਂ ਨੇ। [28]ਮਿੱਠੀ ਹਵਾ। [29]ਪਤੀ ਤੋਂ ਵਿਛੁੜੀ ਇਸਤ੍ਰੀ। [30]ਚਿੱਟੇ। [31]ਕਾਲੇ [32]ਲਾਲ। [33]ਪੀਲੇ। [34]ਨਵੀਂ। [35]ਮੁੰਜਰਾਂ।

*ਪਾਠਾਂਤ੍ਰ—ਸ੍ਰੀ ਸਤਿਗੁਰ ਲੀਲਾ ਲਲਿਤ। †ਕੇਸਰ ਪਾਗੇ—ਪਾਠਾਂਤ੍ਰ ਹੈ।

ਜਹਿੰ ਬਨ ਬਡ ਛਬਿ ਧਾਰੀ। ਬਿਚਰਤਿ[1] ਤਹਿੰ ਨਾਨਕ ਸੁਖਕਾਰੀ। ਮਾਸ ਵਿਸਾਖ ਵਿਖੇ ਗੁਨ ਐਨ॥ਚਾਰਹਿੰ ਤਹਾਂ ਮਹਿਖਿ ਪੁਨ ਧੇਨ॥੯॥ ਮ੍ਰਿਦੁਲ[2] ਹਰਿਤ[3] ਜੇ ਤ੍ਰਿਣਨ[4] ਨਵੀਨ॥ਦੇਖ ਚਰਾਵਹਿੰ ਦਾਨੀ ਦੀਨਾ[5]। ਜਬ ਬਾਸੁਰ ਜੁਗਜਾਮ[6] ਬਿਤਮੋਤਾ[7]। ਮਾਰਤੰਡ[8] ਕੀ ਚੰਡ[9] ਦਯੋਤਾ[10] ॥ ੧੦ ॥ ਸ਼੍ਰਮਤਿ[11] ਕਛੁਕ ਹੁਇ ਕਰਿ ਅਲਸਾਏ॥ਚਾਰਤਿ ਧੇਨੁ ਟਿਕੋ ਇਕਥਾਏਂ॥ਪਿਖ ਕਰਿ[12] ਬਰ ਤਰੁਵਰ ਕੀ ਛਾਇਆ। ਸੈਨ ਕਰਨ ਹਿਤ ਚਿਤ ਬਿਰਮਾਇਆ[13] ॥ ੧੧॥ਮੰਦ ਸੁਗੰਧਿ ਸੀਤ ਬਹਿ ਪੌਨ॥ਮ੍ਰਿਦੁਲ ਸੁ ਦਲ ਲੇ ਕੀਨ ਬਿਛੌਨ॥ਤਾਂ ਪਰ ਬਸਤ੍ਰ[14] ਬਿਛਾਯੋ ਸ੍ਵੇਤਾ[15]। ਪੌਢ ਰਹੇ ਪੁਨ ਕ੍ਰਿਪਾਨਿਕੇਤਾ ॥ ੧੨ ॥ ਭਏ ਨੀਂਦ ਵਸਿ ਮੁੰਦ੍ਰਿਤ ਲੋਚਨ[16]। ਕਰੁਨਾ ਖਾਨ ਜਿ ਸੋਚ ਬਿਮੋਚਨ[17]। ਖਟਘਟਿਕਾ[18] ਜਬ ਸੋਤੇ ਬੀਤੀ[19]। ਤਰੁਵਰ ਕੀ ਛਾਯਾ ਬਿਪਰੀਤੀ[20] ॥ ੧੩॥ ਪਸ਼ਚਮ ਦਿਸ਼ਾ[21] ਤਰਨਿ[22] ਬਹੁ ਜਾਵ॥ ਮੁਖ ਪੰਕਜ ਪਰ ਆਤਪ[23] ਆਵਾ। ਸ੍ਵੇਦੰ ਬਿੰਦੁ ਬੂੰਦ ਮਕਰੰਦਾ[24]*। ਰਾਜਤਿ ਜਿਵ ਪਾਂਤਨ ਅਰਬਿੰਦਾ[25] ॥੧੪॥ ਕਿਧੌਂ ਚੰਦ੍ਰਮਾ ਮੰਡਲ ਮਾਂਹੀ॥ ਕਿਨਕਾਸ਼ੂਵਤ[26] ਪਿਯੂਖ[27] ਸੁਹਾਹੀ॥ ਸ਼ੇਖਨਾਗ ਲਖਿ ਸ਼ੈਨ ਮਿਲਾਪੀ[28]।–ਆਤਪ ਉਚਪਿਉ[29]–ਇਉਂ ਉਰ ਥਾਪੀ[30] ॥੧੫॥ ਸ੍ਵੇਤ ਵਰਨ ਗੋਦੁਗਧ[31] ਨਵੀਨਾ[32]। ਧਰਿ ਦੂਸਰ[33] ਤਨ ਆਵ ਪ੍ਰਬੀਨਾ। ਸੁੰਦਰ ਸੁਖ ਮੰਦਰ ਕੋ ਦੇਖੀ। ਕੀਨਿ ਬੰਦਨਾ ਪ੍ਰੀਤਿ ਬਿਸ਼ੇਖੀ॥੧੬॥ ਬਹੁਰੋ ਤੀਨ ਪ੍ਰਦਛਨਾ ਦੀਨੀ। ਸੀਸ ਦਿਸ਼ਾ ਨਿਜ ਇਸਥਿਤਿ ਕੀਨੀ॥ ਹੇਤ ਛਾਉਂ ਕੇ[34] ਫਨ ਬਿਸਥਾਰਾ[35]। ਅਤਿ ਉਜਲ ਜਿਵ ਸੁਰਸਰਿ ਧਾਰਾ[36] ॥ ੧੭ ॥ ਉਚੋ ਫਨ ਅਸ ਸ਼ੋਭਾ ਪਾਈ। ਕਿਧੌਂ[37]

[1]ਫਿਰਦੇ ਹਨ। [2]ਕੂਲੇ। [3]ਸਾਵੇ। [4]ਘਾਹ। [5]ਅਨਾਥਾਂ ਦੇ ਦਾਤੇ। [6]ਦੋ ਪਹਿਰ। [7]ਗੁਜਰਿਆ। [8]ਸੂਰਜ। [9]ਤਿੱਖੀ ਹੋਈ। [10]ਧੁੱਪ, ਤੱਪਸ਼। [11]ਥੱਕੇ ਹੋਏ। [12]ਦੇਖ ਕਰਕੇ। [13]ਕੀਤਾ। [14]ਕਪੜਾ। [15]ਚਿੱਟਾ। [16]ਅੱਖਾਂ ਮੀਟਕੇ। [17]ਚਿੰਤਾ ਦੇ ਨਾਸ਼ ਕਰਨ ਵਾਲੇ। [18]ਛੇ ਘੜੀਆਂ। [19]ਗੁਜਰੀ। [20]ਢਲ ਗਈ, ਪਰਛਾਵਾਂ ਢਲ ਗਿਆ। [21]ਲਹਿੰਦੇ ਦੀ ਤਰਫ। [22]ਸੂਰਜ। [23]ਧੁੱਪ। [24]ਮੁੜ੍ਹਕੇ ਦੀਆਂ ਬੂੰਦਾਂ ਮਾਨੋਂ ਮਕਰੰਦ ਰਸ ਦੀਆਂ ਬੂੰਦਾਂ ਹਨ, ਜੋ ਕਮਲ ਪੱਤਿਆਂ ਤੇ (ਜਲ ਬੂੰਦਾਂ) ਢਾਂਕੂ ਫਬ ਰਹੀਆਂ ਹਨ। (ਅ) ਜਲ ਮਾਨੋਂ ਮਕਰੰਦ ਰਸ ਹੈ। [25]ਕਵਲ ਦੇ ਪੱਤ੍ਰਾਂ ਉਪਰ। [26]ਕਿਣਕੇ ਚੋ ਰਹੇ ਹੈਨ। [27]ਅੰਮ੍ਰਿਤ ਦੇ। [28]ਸੇਜਾ ਦੇ ਮੇਲੀ ਲਖਕੇ। [29]ਮੈਂ ਧੁੱਪ ਹਟਾਵਾਂ। [30]ਮਿਥੀ। [31]ਗਾਂ ਦੇ ਦੁੱਧ ਵਰਗਾ। [32]ਨਵਾਂ। [33]ਦੂਜਾ, ਹੋਰ। [34]ਛਾਂ ਕਰਨ ਵਾਸਤੇ। [35]ਫਨ ਖਿਲਾਰਿਆ। [36]ਨੰਗਾ ਦੀ ਧਾਰ ਵਰਗਾ ਉਜਲ। [37]ਮਾਨੋਂ।

*ਪਾਠਾਂਤ੍ਰ–ਸ੍ਵੇਦੰ ਬ੍ਰਿੰਦ ਬੂੰਦ ਮਕਰੰਦਾ।

ਸਿੰਧੁ ਸੀ[1] ਸੈਨ[2] ਬਨਾਈ। ਸਭਿ ਸ਼ਰੀਰ ਪਰ ਜਿਸਕੀ ਛਾਯਾ। ਜੜ ਸਾ[3] ਥਿਰ, ਨਹਿੰ ਨੈਕ[4] ਡੁਲਾਯਾ ॥੧੮॥ ਅਸ ਬਿਧਿ ਕਿੰਚਤ ਕਾਲ ਬਿਤੀਤਾ। ਕੀਏ ਛਾਉਂ ਅਤਿ ਹਰਖਤਿ ਚੀਤਾ। ਤਲਵੰਡੀ ਨ੍ਰਿਪ ਰਾਇ ਬੁਲਾਵੂ। ਸੋ ਸਸੈਨ[5] ਕਿਤ ਅਨਤ ਪਧਾਰੂ[6] ॥ ੧੯ ॥ ਤਿਹ ਵੇਲਾ ਤਹਿੰ ਚਲਿ ਕਰਿ ਆਵਾ। ਜਿਹ ਕੋ ਜਾਗਸੋ ਭਾਗ ਸੁਹਾਵਾ। ਅਨੀ[7] ਤੁਰੰਗਮ[8] ਸੰਗ ਸੁਰੰਗਾ। ਆਵਹਿ ਨਗਰਹਿ ਅੰਗ ਉਮੰਗਾ॥੨੦॥ਦੇਖਿ ਨਾਗ[9] ਕੋ ਕਿਯ ਅਨੁਮਾਨਾ॥–ਉੱਜਲ ਪਟ ਆਤਪ ਤੇ ਤਾਨਾ॥ਤਰੁਵਰ ਕੀ ਛਾਯਾ ਬਰ ਤਜਾਗੀ। ਪਟ ਓਟਨ[10] ਕਿਉਂ ਭਾ ਅਨੁਰਾਗੀ ?–॥ ੨੧ ॥ ਅਸ ਵਿਚਾਰ ਕਰਤਸੋ ਢਿਗ[11] ਆਵਾ। ਰਸਨਾ ਫਰਕਤਿ[12] ਮੁਖ ਦ੍ਰਿਸ਼ਟਾਵਾ[13]।ਭੋਗੀ[14]ਲਖਿ ਵਡ ਭੋਗਾਕਾਰਾ[15]।ਕਰਿ ਊਚੇ ਆਯੁਤ[16]ਬਿਸਤਾਰਾ॥੨੨। ਰਾਇ ਵਿਚਾਰਤਿ ਉਰ ਭਰਿਦਾਯਾ[17]।–ਬਾਰਿਕਮਰਸੋ ਤ ਪੰਨਗ[18]ਖਾਯਾ।ਜੇ ਜੀਵਤਿ,ਇਹੁਕੋਅਵਤਾਰੀ।ਸਰਪ ਸ੍ਵੇਤ[19] ਜਹਿ ਸੇਵਾਕਾਰੀ–।੨੩। ਹੇਰਨ ਹਿਤ ਭ੍ਰਿਤ[20] ਨਿਕਟ ਪਠਾਯਾ। ਤਬ ਜੀਮਗ[21] ਪਾਤਾਲ ਸਿਧਾਯਾ[22]।ਪੁਨ ਗਾ[23]ਤੋਰ ਤੁਰੰਗਮ[24] ਰਾਊ। ਲਖ ਅਚਰਜ ਪੱਸਯਨ[25] ਚਿਤ ਚਾਊ ॥ ੨੪ ॥ ਨਿਕਟ ਗਏ ਸੁਨਿ ਖਰਕਾ ਖੁਰ ਕੋ[26]।ਤਨ ਸੁਚੇਤ ਭਾ ਬੇਦੀ ਬਰ ਕੋ।ਲੋਚਨ[27] ਬਿਗਸੇ[28] ਦਲ-ਪੁਸ਼ਕਰ ਸੇ[29]।ਮੇਚਕ[30] ਤਾਰੇ[31] ਬਰ ਮਧੁਕਰ[32] ਸੇ॥੨੫॥ ਢਿਗ ਅਰੂਢ[33] ਅਸ[34] ਹੇਰਸੋ ਰਾਈ[35]। ਭੀਰ ਭਟਨ ਕੀ ਸੰਗਿ ਸੁਹਾਈ। ਉਠਿ ਤਬ ਸਿਰ ਨਿਵਾਇ ਕਿਯ ਬੰਦਨ। ਜੋ ਕਲਮਲ ਕਲਿਕਾਲ ਨਿਕੰਦਨ ॥ ੨੬ ॥ ਪੁਰਿਪਾਲਕ[36]ਦ੍ਰੁਤਿ[37] ਉਤਰ ਤਰੰਗਾ। ਪਰਰੰਭਨ[38] ਗਰ[39]ਸੰਗ ਉਮੰਗਾ। ਸਾਦਰ[40] ਸੋ ਨਿੱਜ ਭਰਿਕਰਿ ਕਨੀਆਂ[41]। ਚੁਮਤਿ[42] ਮਸਤਕ ਖੁਸ਼ੀ ਸੁ ਘਨੀਆ॥੨੭॥ਭਾ[43]ਅਧੀਨ ਮਨ ਕਰਿ ਬਹੁ ਭਾਊ।ਜਾਨਸੋ–ਇਹਅਵਤਾਰ

[1]ਸਮੁੰਦਰ ਵਰਗੀ। [2]ਸੇਜਾ।[3]ਜੜ੍ਹ ਵਰਗਾ।[4]ਥੋੜਾ ਬੀ। [5]ਸਮੇਤ ਫੌਜ ਦੇ। [6]ਹੋਰ ਥਾਂ ਗਿਆ ਸੀ। [7]ਫੌਜ। [8]ਘੋੜੇ। [9]ਸੱਪ। [10]ਤਾਣਕੇ। [11]ਨਜੀਕ । [12]ਜੀਭ ਫਰਕਦੀ । [13]ਦਿਖੀਜਿਆ। [14]ਸੱਪ। [15]ਫਣ ਦਾ ਆਕਾਰ। [16]ਚੋੜਾ। [17]ਕ੍ਰਿਪਾ। [18]ਸੱਪ ਨੇ। [19]ਚਿੱਟਾ।[20]ਨੌਕਰ।[21]ਸੱਪ। [22]ਚਲਾ ਗਿਆ। [23]ਗਿਆ। [24]ਘੋੜਾ। [25]ਵੇਖਣ ਦਾ। [26]ਖੁਰਾਂ ਦਾ ਖੜਕਾ। [27]ਨੇਤ੍ਰ। [28]ਖੁੱਲ੍ਹੇ। [29]ਕਵਲ ਦੇ ਪੱਤੇ ਵਰਗੇ । [30]ਕਾਲੇ । [31](ਅੱਖਾਂ ਦੇ) ਤਾਰੇ (ਪੁਤਲੀਆਂ) [32]ਭੌਰਿਆਂ ਜੇਹੇ। [33]ਚੜ੍ਹਿਆ ਹੋਯਾ । [34]ਘੋੜੇ ਤੇ। [35]ਰਾਇ ਨੂੰ ਡਿੱਠਾ (ਗੁਰੂ ਜੀ ਨੇ)। [36]ਨਗਰੀ ਦੇ ਪਾਲਣਹਾਰ ਨੇ । [37]ਛੇਤੀ। [38]ਗਲਵਕੜੀ ਪਾਈ । [39]ਗਲ । [40]ਆਦਰ ਨਾਲ। [41]ਕਲਾਵਾ। [42]ਚੁੰਮਦਾ ਹੈ। [43]ਹੋਇਆ।

ਪ੍ਰਭਾਊ–। ਬਹੁਰ ਨ ਮਨ ਕਬਿ ਕੀਨ ਭੁਲਾਊ।ਥਿਰ ਕਰਿ ਸ਼ਰਧਾ ਤਾਂ ਦਿਨ ਰਾਊ ॥੨੮॥ ਪਰਮੇਸ਼ੁਰ ਸਮ ਜਾਨਿ ਸੁਜਾਨਾ। ਮਨ ਕਰਿ ਬੰਦਹਿ* ਪਦ ਰਾਜਾਨਾ[1]। ਰੁਕਸੋ ਕੰਠ[2] ਪਰਿਪੂਰਨ ਪ੍ਰੇਮਾ। ਬੋਲ ਨ ਸਕਸੋ ਉਚਿਤ[3] ਭਾ ਖੇਮਾ[4] ॥੨੯॥ ਗਾ[5] ਤੁਰੰਗ ਚਢਿ ਪੁਲਕਤਿ[6] ਅੰਗਾ। ਬੈਠਸੋ ਸਦਨਹਿ ਸੰਗ ਉਮੰਗਾ।ਰਿਦੇ ਮਨੋਰਥ ਸਾਰ ਵਿਚਾਰੈ।–ਇਹ ਮਮ ਭਵਬੰਧਨ ਨਿਰਵਾਰੈ[7] ॥੩੦॥ਹੋਇ ਤਰੁਨ ਜਬ ਤਜਿ ਲਰਕਾਈ।ਕਰਿਹੌਂ ਤਬ ਮੈਂ ਬਿਨੈ ਵਡਾਈ[8]। ਜੋਗਿਨ ਕੋਂ[9] ਦੁਰਲਭ ਹੈ ਜੋਊ। ਦੇਹਿ ਪਰਮਪਦ ਮੁਝ ਕੋ ਸੋਊ।੩੧।ਪੂਰਬ-ਭਾਗ[10] ਜਗਸੋ ਵਡ ਮੇਰਾ।ਢਿਗ ਖੁਦਾਇ ਤਨ ਧਾਰਿਬ ਸੋਰਾ।ਬੰਦਨ ਮਿਲਨੇ ਕੋ ਫਲ ਜਾਸੂ। ਬੇਦ ਕਤੇਬ ਨ ਕਹਿ ਸਕਿ ਤਾਸੂ–॥੩੨॥ਭ੍ਰਿੰਤ ਭੇਜ ਕਾਲੂ ਬੁਲਵਾਯੋ।ਕਰਿ ਆਦਰ ਨਿਜ ਨਿਕਟਿ ਬਿਠਾਯੋ।[1]ਨਿਜ ਸੁਤ ਕੋ ਸੁਤ ਜਾਨੋ ਨਾਂਹੀ। ਭਾ ਅਵਤਾਰ ਤੋਹਿ ਘਰ ਮਾਂਹੀ॥੩੩॥ਜਾਗਸੋ ਗਰੁਵ[11] ਭਾਗ ਜਗ ਤੇਰੋ†। ਤਵ ਸਮਸਰ[12] ਕੋ ਔਰ ਨ ਹੇਰੋਂ।ਅਸਨ ਬਸਨ ਸਾਦਰ[13] ਸੋਂ ਦੀਜੋ। ਅਵਹੇਲਨ[14] ਨਹਿੰ ਤਿਨਕੋ ਕੀਜੈ ।੩੪। ਤਾਤ ਜਾਨ ਦੁਰਬਚਨ[15]ਨ ਭਾਖੋ। ਪਰਮੇਸ਼ੁਰ ਸਮ ਸ਼ਰਧਾ ਰਾਖੋ[7]। ਪੁਨ ਬੁਲਾਰ ਕਾਲੂ ਕੇ ਸਾਢਾ। ਕਹੀ ਸਰਪ ਕੀ ਸਭਿ ਬਿਧਿ ਗਾਢਾ ॥੩੫॥[1]ਆਤਪ[16] ਤਪਤਹਿ ਤੇ ਕਿਯ ਛਾਯਾ। ਹਮਹਿ ਹੇਰਿ ਨਿਜ‡ ਦੇਹਿ ਦੁਰਾਯਾ[17]।ਸੁਨਿਕਰਿ ਕਾਲੂ ਕਹਿਤਿ 'ਭਲਾਜੂ।ਹੋਇ ਤ ਜਾਨੀ ਜਾਇ ਕਲਾ ਜੂ'।੩੬। ਅਸ ਕਹਿ ਗਯੋ ਅਸ਼ਰਧਾ ਧਾਰੀ। ਮਾਯਾ ਮੋਹ ਪ੍ਰਬਲ ਜਿਹ ਭਾਰੀ। ਤਸੋਂ ਸੁ ਕਰੈ ਜਸੋਂ ਪ੍ਰੈਰੈ ਨਸੈਤਾ[18]।ਜਿਉਂ ਜੰਤੀ[19] ਵਸਿ ਵਾਜਹਿ ਜੰਤਾ[20] ॥ ੩੭ ॥ ਦਾਰਨਾਰਿ[21] ਕੋ ਕਸਾ ਗੁਨ ਦੋਸ਼ੂ। ਤਿਹ ਪਰ ਕਸਾ ਪ੍ਰਸਾਦਿ[22] ਕਸਾ ਰੋਸੂ[23] । ਸ਼੍ਰੀ ਨਾਨਕ ਅਨੁਸਾਰੀ ਮਾਯਾ । ਜਸ ਇੱਛਾ ਕਰਿਹੀ ਤਸ ਛਾਯਾ ॥ ੩੮ ॥ ਹਰਮ[24] ਆਇ ਉਰ ਹਰਖ ਸਮੇਤੂ । ਕਰਹਿ ਹੇਤ ਬੇਦੀ ਕੁਲ ਕੇਤੂ । ਕਛੂ ਪ੍ਰਸੰਨਤਾ ਸੁਰਭੀ ਚਾਰੀ । ਨ੍ਰਿਪ ਬੁਲਾਰ ਨੁਤਿ[25] ਬਹੁਰ ਉਚਾਰੀ ॥ ੩੯ ॥

[1]ਰਾਜੇ ਨੇ । [2]ਗਲਾ । [3]ਲਾਇਕ । [4]ਕਲਿਆਨ ਦੇ । [5]ਗਿਆ । [6]ਰੋਮ ਖੜੇ ਹੋਏ। [7]ਮੇਰੇ ਸੰਸਾਰ ਦੇ ਬੰਧਨ ਦੂਰ ਕਰੇਗਾ । [8]ਬੇਨਤੀ ਅਤੇ ਮਹਿੰਮਾ । [9]ਜੋਗੀਆਂ ਨੂੰ । [10]ਪਿਛਲਾ ਨਸੀਬ । [11]ਭਾਰੀ । [12]ਬਰੋਬਰ । [13]ਭੋਜਨ ਕਪੜੇ ਆਦਰ ਨਾਲ । [14]ਨਿਰਾਦਰ । [15]ਮੰਦਾਵਾਕ । [16]ਧੁੱਪ । [17]ਛੁਪ ਗਿਆ । [18]ਪ੍ਰੇਰਕ । [19]ਵਜਾਉਣ ਵਾਲੇ ਦੇ । [20]ਦਾਜਾ । [21]ਕਾਠ ਦੀ ਪੁਤਲੀ । [22]ਖੁਸ਼ੀ । [23]ਗੁੱਸਾ । [24]ਘਰ । [25]ਉਸਤਤੀ । *ਪਾਠਾਂਤ੍ਰ–ਬੰਦੈ ।

†ਗੌਰਵ ਭਾਗ ਜਗਸੋ ਜਗ ਤੇਰੋ–ਪਾਠਾਂਤ੍ਰ ਹੈ । ‡ਪਾਠਾਂਤ੍ਰ–ਤਿਨ ।

ਯਾਂਤੇ ਕਰਤਿ ਦੁਲਾਰ ਬਿਸਾਲਾ। ਸੀਤਲ ਲੋਚਨ ਦੇਖਿ ਕ੍ਰਿਪਾਲਾ। ਤਾਂ ਦਿਨਤੇਤਲਵੈਛੀ ਪੁਰਿ ਮੈਂ।ਮਹਿੰਮਾ ਕਰਤਿ ਭਏ ਘਰ ਘਰਮੈਂ॥੪੦॥ਕਹਹਿੰ ਪਰਸਪਰ[1] ਮਿਲਿ ਨਰ ਨਾਰੀ। ਸਰਪ ਛਾਉਂ ਨ੍ਰਿਪ ਨੈਣ* ਨਿਹਾਰੀ। ਬਹੁ ਆਦਰ ਕਰਿ ਕੰਠ ਲਗਾਯੋ। ਸਦਨ ਆਨਿ ਜਸ ਬਦਨ ਅਲਾਯੋ[2]॥੪੧॥ ਕਲਾਵਾਨ ਕਾਲੂ ਸੁਤ ਕੋਈ। ਪ੍ਰਗਟ ਨ ਹੋਤਿ ਅਪਨਪੌ[3] ਗੋਈ[4]। ਅਸਬਿਧਿ ਬੀਤੀ ਰੁੱਤਿ ਬਸੰਤਾ। ਚਾਰਤਿ ਸੁਰਭੀ ਸ੍ਰੀ ਜਗਕੰਤਾ[5]॥੪੨॥ਪੁਨਿ ਗ੍ਰੀਖਮ[6] ਰਿਤੁ ਕੀਨੋ ਜੋਰਾ । ਤਪਤਿ ਭਈ ਅਤਿਸ਼ੈ[7] ਚਹੁੰ ਓਰਾ । ਤਪਹਿ ਰਿਦਾ† ਜਿਵ ਮਤਸਰ ਧਾਰੀ[8]। ਤਿਉਂ ਤਪ ਗਈ ਭੂਮਕਾ ਸਾਰੀ॥ ੪੩ ॥ ਬਹਿਤਿ[9] ਜ਼ੋਰ ਸੋਂ ਤਪਤ ਸਮੀਰਾ। ਜੋ ਤਾਪਹਿ[10] ਨਰ ਨਾਰਿ[11] ਸਰੀਰਾ‡। ਜਿਉਂ ਖਲ[12] ਉਚਰਹਿ ਬਚਨ ਕੁਢਾਲੀ[13] । ਰਿਦਾ ਤਪਾਇ ਦੇਤਿ ਰਿਸ ਨਾਲੀ[14]§॥੪੪॥ ਮਾਰਤੰਡ ਕੀ[15]ਚੰਡ[16]ਮਰੀਚਾ[17]।ਦੁਖੀ ਜੀਵ ਲਘੁ[18] ਤਾ-ਲਨ[19] ਵੀਚਾ॥ਜਿਉਂ ਜਗ ਭਗਤਿ ਹੀਨ ਹੈ ਪ੍ਰਾਨੀ॥ਜਨਮ ਮਰਨਮਹਿੰ ਨਿਤ ਦੁਖ ਖਾਨੀ॥ ੪੫ ॥ ਸੂਕੇ ਜਲ ਕਰਦਮ[20] ਬਿਹਰਾਨੀ[21] । ਜਨੁ ਪ੍ਰੇਮੀ ਉਰ ਸੀਖ[22]ਸਿਖਾਨੀ। ਸਹਿਤ ਧੂਰ ਬਹੁ ਭ੍ਰਮਤਿ ਬਘੂਰੇ[23]। ਜਿਉਂ ਮਤਿ[24]ਭ੍ਰਮਤਿ ਬਿਨਾ ਗੁਰ ਪੂਰੇ॥੪੬॥ਮ੍ਰਿਗ ਤ੍ਰਿਸ਼ਨਾ ਕੋ ਹੇਰਹਿ ਨੀਰਾ।ਦੌਰਤਿ ਮ੍ਰਿਗ ਨਹਿੰ ਪਾਵਹਿੰਧੀਰਾ[25]।ਜਿਉਂ ਮਨ ਬਿਖਯਸੁਖਨਹਿਤ[26]ਧਾਈ[27]।ਤ੍ਰਿਪਤਿ ਨ ਹੋਤਿ ਨ ਥਿਰਤਾ[28] ਪਾਈ॥੪੭॥ ਪਸੁ ਪੰਛੀ ਹੇਰਹਿੰ ਤਰੁ ਛਾਯਾ[29]। ਬੈਸਹਿੰ ਤਪ-ਤਹਿ ਤੇ ਸੁਖ ਪਾਯਾ। ਬਹੁਤ ਜਗਤ ਦੁਖ ਤੇ ਜਗਨਾਸੀ।ਜਿਉ ਮਿਲ ਸਤਿ-ਸੰਗਤਿ ਸੁਖਰਾਸੀ॥ ੪੮ ॥ ਭਾਵਹਿ ਬਹੁ ਸੀਤਲਤਾ[30] ਪਾਨੀ। ਭਾਗ ਜਗੇ ਜਿਉਂ ਗੁਰੁ ਕੀ ਬਾਨੀ। ਅਸ ਗ੍ਰੀਖਮ ਮਹਿੰ ਸ੍ਰੀ ਜਗਸਾਂਈ। ਬਿਚਰਤਿ ਲੀਲਾ

---

[1]ਆਪੋ ਵਿੱਚੀ। [2]ਮੁਖੋਂ ਕਿਹਾ। [3]ਆਪਣਾ ਆਪ। [4]ਛਿਪਾ ਰੱਖਿਆ ਹੈ । [5]ਜਗਤ ਦਾ ਪਤੀ। [6]ਗਰਮੀ ਦੀ ਰੁਤ--ਜੇਠ ਹਾੜ। [7]ਬਹੁਤ। [8]ਈਰਖਾ ਵਾਲੇ ਦਾ। [9]ਚਲਦੀ ਹੈ । [10]ਤਪਾਉਂਦੀ ਹੈ। [11]ਇਸਤ੍ਰੀ ਪੁਰਖ ਦੇ । [12]ਮੂਰਖ । [13]ਮੰਦੇ । [14]ਗੁੱਸੇ ਨਾਲ । [15]ਸੂਰਜ ਦੀਆਂ। [16]ਤਿੱਖੀਆਂ। [17]ਕਿਰਨਾਂ। [18]ਛੋਟੇ। [19]ਤਲਾਵਾਂ। [20]ਚਿੱਕੜ। [21]ਵਜਾਕੁਲ। [22]ਸਿੱਖਜਾ। [23]ਦਾ ਵਰੋਲੇ। [24]ਬੁੱਧੀ। [25]ਟਿਕਾਉ। [26]ਵਾਸਤੇ। [27]ਦੌੜਦਾ ਹੈ। [28]ਟਿਕਾਉ। [29]ਦਰਖਤਾਂ ਦੀ ਛਾਂ। [30]ਠੰਢਾ। *ਪਾਠਾਂਤ੍ਰ--ਰਾਇ।

†ਏਥੇ ਗ੍ਰੀਖਮ ਰੁੱਤ ਦਾ ਵਰਣਨ ਕਰਦੇ ਹੋਏ ਭਾਈ ਸਾਹਿਬ ਨੇ ਵਿਚ ਪਰਮਾਰਥ ਦੇ ਸੁਹਣੇ ਕਟਾਖਜ ਦੱਸੇ ਹਨ। ‡ਬਹੁਤ ਜ਼ੋਰ ਸੋਂ ਤਪਤ ਸਮੀਰਾ। ਜੋ ਤਾਪਹਿ ਤਪ ਤਾਪ ਸਮੀਰਾ--ਪਾਠਾਂਤ੍ਰ ਹੈ। §ਦੁਖ ਵਾਲੀ--ਪਾਠਾਂਤ੍ਰ ਹੈ।

ਕਰਤਿ ਸੁਹਾਈ॥੪੯॥ਜਹਿੰ ਤਰੁਵਰ[1] ਛਾਯਾ ਰਮਣੀਕੀ[2]। ਤਹਿੰ ਚਾਰਤਿ ਸੁਰਭੀ ਬਿਧਿ ਨੀਕੀ। ਜਹਿੰ ਸੁੰਦਰ ਜਲ,ਸੀਤਲ ਸਾਲੀ[3.4]।ਤਹਿੰ ਖੇਲਹਿੰ ਬਾਲਕ ਮਿਲਿ ਨਾਲੀ[5] ॥੫੦॥ਸਭਿ ਬਾਸੁਰ ਬਨ ਬੀਚ ਬਿਹਾਰੈਂ[6]।ਆਵਹਿੰ ਰਜਨੀ[7] ਸਦਨ ਗੁਜਾਰੈਂ। ਗੋਖੁਰ[8] ਧੂਰਿ ਬਦਨ[9] ਪਰ ਲਾਗਾ । ਜਨੁ ਪੰਕਜ ਪਰ[10] ਸ਼ੁਭ੍ਰਤਿ ਪਰਾਗਾ[11]॥੫੧॥ਅੰਕ[12] ਬਸਾਇ ਮਾਤ ਬਲ ਜਾਈ। ਬਦਨ ਪੋਂਛ ਦੇਖਹਿ ਹਿਤ ਲਾਈ।ਕਰਤਿ ਦੁਲਾਰਸੰਗ[13]ਪ੍ਰਿਯਬਾਨੀ।'ਤਾਤ ਨ ਕੀਜੈ ਅਬ ਬਨ ਜਾਨੀ[14]॥੫੨॥ ਆਤਪ[15] ਲਗੀ ਅੰਕ[16] ਕੇ ਸੰਗਾ।ਸ਼ੁਭ ਰੰਗਹਿ ਤੇ ਭਯੋ ਕੁਰੰਗਾ। ਬਨ ਬਿਚਰਤਿ[17] ਭੇ ਦੁਰਬਲ[18] ਅੰਗਾ।ਪੁਰਿ ਮਹਿੰ ਖੇਲਹੁ ਸੰਗ ਉਮੰਗਾ[19]॥੫੩॥ ਸਭਿ ਦਿਨ ਬਨ ਮਹਿੰ ਕਰਹੁ ਗੁਜਾਰਨ।ਤਰ-ਸਤਿ ਲੋਚਨ[20]ਦਰਸ਼ਨ ਕਾਰਨ।ਜਾਵਹਿੰ ਦਾਸ ਜਿ ਸੁਰਭੀ ਚਾਰਨ*। ਤੁਮ ਘਰ ਰਹੀਏ ਬਿਰਹਿ ਬਿਦਾਰਨ'॥੫੪॥ਕਰਿਦੁਲਾਰ[21] ਬਹੁ ਸੁਤ ਬੈਸਾਯੋ[22]। ਚਲਿ ਤਤਕਾਲਹਿ ਕਾਲੂ ਆਯੋ । ਪਤਿ ਸੋਂ ਕਹਤਿ 'ਏਕ ਹਮ ਤਾਤਾ[23]। ਸੋ ਕੀਨੋ ਸੁਰਭੀਕੋ ਭ੍ਰਾਤਾ[24]॥੫੫॥ਸਭਿ ਬਾਸੁਰ ਬਨ ਬੀਚ ਬਿਹਾਰੂ[25]।ਕੁਮਲਾ-ਵਤਿ ਕਮਲਾਨਨ[26] ਚਾਰੂ[27] । ਅਬ ਨ ਭੇਜੀਏ ਸੁਰਭੀ ਸੰਗਾ।ਹੁਇਹੈ ਦੁਰ-ਬਲ ਮ੍ਰਿਦੁਲ[28] ਸੁਅੰਗਾ'।੫੬। ਜਬ ਦੰਪਤਿ[29]ਸਮਝੇ ਅਸਰੀਤੀ।ਬਧੀ ਪੁੱਤ੍ਰ ਸੋਂ ਪਾਵਨ[30]ਪ੍ਰੀਤੀ।ਬਹੁਰ ਨ ਬਨ ਮਹਿੰ ਪਠਵਨ[31] ਕੀਨਾ। ਘਰ ਰਖਿ ਮਾਤ ਪਿਤਾ ਸੁਖ ਲੀਨਾ॥੫੭॥ ਦੋਹਰਾ॥ ਸੁਖ ਸਾਗਰ ਨਾਗਰ[32] ਗੁਰੂ ਜਗਤ ਉਜਾ-ਗਰ[33] ਰੂਪ। ਕਰਨੇ ਭਗਤਿ ਪ੍ਰਕਾਸ਼[34] ਕੋ ਬ੍ਰਿੱਧਤਿ[35] ਦੇਹਿ ਅਨੂਪ॥ ੫੮ ॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਰਾਇ ਬੁਲਾਰ ਸ਼ਰਧਾ ਦੋਨ' ਪ੍ਰਸੰਗ ਬਰਨਨੰ ਨਾਮ ਇਕਾਦਸ਼ਮੋ ਧਯਾਇ ॥ ੧੧ ॥

੧੨. [ਸਾਰਦਾ ਮੰਗਲ। ਖੇਤ ਬੀਜਣਾ। ਬ੍ਰਿੱਖ ਛਾਇਆ ਅਸਥਿਰ]

ਦੋਹਰਾ ॥ ਸ਼੍ਰੀ ਚੰਡੀ ਖੰਡਨ ਦੁਸ਼ਟ ਭੁਜ ਦੰਡਨ ਬਰਬੰਡ ।
ਜਗ ਮੰਡਨ ਪਦ ਬੰਦਨਾ ਜਾਂਕੋ ਤੇਜ ਪ੍ਰਚੰਡ ॥ ੧ ॥

[1]ਦਰਖਤਾਂ ਦੀ। [2]ਸੁੰਦਰ। [3.4]ਠੰਡਕ ਦਾ ਘਰ (ਅ) ਤੇ ਠੰਢੇ ਖੇਤ। [5]ਨਾਲ। [6]ਫਿਰਦੇ ਰਹਿਣ। [7]ਰਾਤੀਂ। [8]ਗਾਈਂ ਦੇ ਪੈਰਾਂ ਦੀ। [9]ਮੁਖ। [10]ਮਾਨੋਂ ਕਵਲ ਫੁੱਲ ਪਰ। [11]ਫੁੱਲਾਂ ਦੀ ਧੂੜੀ। [12]ਗੋਦੀ ਵਿਚ। [13]ਪਜਾਰ ਨਾਲ। [14]ਜੰਗਲ ਜਾਣਾਂ। [15]ਧੁੱਪ। [16]ਅੰਗਾਂ ਦੇ। [17]ਫਿਰਦਿਆਂ। [18]ਪਲਿੱਸੇ। [19]ਖੁਸ਼ੀ ਨਾਲ। [20]ਅੱਖਾਂ। [21]ਲਾਡ ਲੜਾ ਕੇ।[22]ਬਿਠਾਇਆ। [23]ਪੁੱਤਰ।[24]ਗਾਈਂ ਦਾ ਦਖਵਾਲਾ। [25]ਫਿਰਦਾ ਹੈ। [26]ਕੌਲ ਜਿਹਾ ਮੁਖੜਾ। [27]ਸੁੰਦਰ। [28]ਕੂਲੇ। [29]ਪਤੀ ਇਸਤ੍ਰੀ। [30]ਪਵਿੱਤ੍ਰ। [31]ਭੇਜਣਾ। [32]ਚਤੁਰ। [33]ਪ੍ਰਸਿੱਧ। [34]ਭਗਤੀ ਪ੍ਰਗਟ ਕਰਨੇ ਨੂੰ। [35]ਵਧਦੀ ਹੈ।

*ਪਾਠਾਂਤ੍ਰ—ਜਾਹਿੰ ਦਾਸ ਨਿਜ ਸੁਰਭੀ ਚਾਰਨ।

ਸ਼੍ਰੀ=ਸਰਸ੍ਵਤੀ ਦਾ ਇਕ ਨਾਮ ਹੈ (ਅ) ਸਤਿਕਾਰ ਦਾ ਇਕ ਪਦ।
ਚੰਡੀ=ਚੰਡਿਕਾ। ਦੇਖੋ ਪਹਿਲੇ ਅਧਜਾਯ ਦੇ ਛੰਦ ੨ ਵਿਖੇ 'ਦੰਡਿਕਾ' ਪਦ।
ਖੰਡਨ ਦੁਸ਼ਟ=ਦੁਸ਼ਟਾਂ ਦੇ ਖੰਡਨ ਵਾਲੀ। ਦੇਖੋ ਅਧਜਾਯ ੧ ਛੰਦ ੨ 'ਖਲਖੰਡਿਕਾ' ਪਦ ਦਾ ਅਰਥ।
ਭੁਜ=ਬਾਹਾਂ। ਦੰਡਨ=ਡੰਡੇ ਵਾਂਙ ਮਜ਼ਬੂਤ। ਦੇਖੋ ਅਧਜਾਯ ੨ ਛੰ: ੧, 'ਭੁਜਦੰਡ' ਪਦ।
ਬਰਬੰਡਿਕਾ=ਵਰ ਦੰਡਣ ਵਾਲੀ (ਅ) ਬਲਵੰਤ, ਬਲ ਵਾਲੀ ਦੇਖੋ ਅਧਜਾ: ੧ ਛੰਦ ੨, ਬਰਬੰਡਿਕਾ—ਤੇ ਅਧਜਾ ੨ ਛੰਦ: ੧ ਵਿਖੇ 'ਬਲਬੰਡ' ਪਦ।
ਮੰਡਨ=ਦੇਖੋ ਅਧਜਾ: ੧ ਛੰਦ ੨ ਵਿਖੇ 'ਮੰਡਿਕਾ' ਪਦ ਤੇ ਅਧਜਾ: ੨ ਛੰ: ੧ ਵਿਖੇ 'ਮੰਡਨ ਭਾ' ਪਦ। ਪਦਬੰਦਨਾ=ਪੈਰਾਂ ਤੇ ਨਮਸਕਾਰ। (ਅ) (ਜਗਤ ਵਿਚ) ਕਵਿਤਾ ਦੀ ਰਚਨਾ ਕਰਾਉਣ ਵਾਲੀ।
ਪ੍ਰਚੰਡ=ਬਹੁਤ ਅਸਹਿ, ਝੱਲਿਆ ਨਾ ਸੱਕਣ ਵਾਲਾ।

ਅਰਥ—ਮਜ਼ਬੂਤ ਬਾਹਾਂ ਵਾਲੀ, ਦੁਸ਼ਟਾਂ ਦੇ ਨਾਸ਼ ਕਰਨ ਵਾਲੀ, ਜਿਸ ਦਾ ਤੇਜ ਝੱਲਿਆ ਨਹੀਂ ਜਾਂਦਾ, (ਐਸੀ) ਚੰਡਿਕਾ ਸਰਸ੍ਵਤੀ (ਜੋ) ਵਰਾਂ ਦੇ ਦੇਣ ਵਾਲੀ (ਤੇ) ਜਗਤ ਨੂੰ ਸੰਵਾਰਣ ਵਾਲੀ ਹੈ (ਦੋ) ਚਰਨਾਂ (ਤੇ ਮੇਰੀ) ਨਮਸਕਾਰ (ਹੋਵੇ)।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ **ਕਹਿ ਬਾਲਾ ਸ਼੍ਰੀ ਅੰਗਦ ਗੁਰੁ ਜੀ। ਸੁਨਹੁ ਕਥਾ ਨਾਸ਼ਕ ਤ੍ਰੈਜੁਰ[1] ਕੀ।ਬਹੁਰੋ ਰਿਤੁ ਪਾਵਸ[2] ਸ਼ੁਭ ਆਈ।ਗਗਨ[3]ਬੀਚ ਬਾਦਰ[4] ਦ੍ਰਿਸ਼ਟਾਈ[5] ॥੨॥ ਭਾਗ ਜਗੇ ਪੂਰਬ[6] ਜੱਗਜਾਸੀ। ਜਿਉਂ ਤਨ ਧਰਤਿ[7] ਸੰਤ ਸੁਖਰਾਸੀ। ਚਢੀ[8] ਘਟਾ ਕਾਲੀ[9] ਜਿਵ ਕਾਲੀ[10]।ਪਰਨੋ ਬੱਜ੍[11] ਬਜਾਵਤਿ ਤਾਲੀ[12] ॥ ੩ ॥ ਸਾਸਨਪਾਕ[13] ਸਰਾਸਨ[14] ਜੋਊ। ਬਾਂਕੀ[15] ਕ੍ਰਿ ਕੁਟੀ[16] ਲਖਿਯਤਿ[17] ਸੋਊ। ਅਤਿ ਕਰਕਨ[18] ਜਿਹ ਕੀ ਕਲਿਕਾਰੀ[19]। ਡਰਤਿ ਅਸੁਰ[20] ਸੋ ਮੋਚਕ ਬਨਾਰੀ[21]॥੪॥ਹੋਤਿ ਘੋਖ[22]ਜਿਹ ਗਰਜ[23] ਸੁਹਾਵਤਿ*।ਅਮਰ[24] ਮਯੂਰ[25] ਹਰਖ ਉਪਜਾਵਤਿ।ਚੰਚਲ ਜੋ ਚੰਚਲਾ[26] ਚਮਕਾਵਤਿ[27]।ਪਾਨ[28] ਕ੍ਰਿਪਾਨਹਿ ਲਏ ਨਚਾਵਤਿ ॥੫॥ ਦੰਤ[29]ਪੰਕਤੀ ਸ਼ੁਭਤਿ**

---

[1]ਤਿੰਨਾਂ ਤਾਪਾਂ ਦੇ ਨਾਸ਼ ਕਰਨ ਵਾਲੀ। [2]ਬਰਸਾਤ,—ਸਾਵਨ ਭਾਦ੍ਰੋਂ। [3]ਅਕਾਸ਼। [4]ਬੱਦਲ। [5]ਦਿਖੀਣ ਲਗੀ [6]ਪਿਛਲੀ। [7]ਸਰੀਰ ਧਾਰਦੇ ਹਨ। [8]ਚੜ੍ਹੀ। [9]ਕਾਲੇ ਬਦਲਾਂ ਦੀ ਘਟਾ। [10]ਕਾਲਕਾ ਦੇਵੀ। [11]ਬਿਜਲੀ ਦਾ ਪੈਣਾ। [12]ਮਾਨੋਂ ਤਾੜੀ ਮਾਰਦੀ ਹੈ। [13]ਇੰਦਰ ਦਾ। [14]ਧਨੁਖ। [15]ਟੇਢੇ। [16]ਕੂਵੱਟੇ। [17]ਜਾਣੀਦੇ ਹਨ। [18]ਕੜਕਨਾ। [19]ਚੀਕ। [20]ਦੈਂਤ। [21]ਕਾਲੇ ਸੱਪ। [22]ਧੁਨੀ। [23]ਗੱਜਣਾ। [24]ਦੇਵਤੇ (ਰੂਪ)। [25]ਮੋਰ। [26]ਬਿਜਲੀ। [27]ਚਮਕਦੀ ਹੈ। [28]ਹੱਥ। [29]ਦੰਦਾਂ ਦੀ।

*ਪਾਠਾਂਤ੍ਰ—ਸੁਨਾਵਤਿ।

ਬਲਾਕਾ[1]। ਸ਼ਯਾਮ[2] ਸਰੂਪ ਬਨਜੋ ਅਸ ਤਾਂਕਾ। ਮਿਲਿ ਦਾਦੁਰ[3] ਬਹੁ ਸ਼ਬਦ ਪੁਕਾਰਾ। ਮਨਹੁੰ ਪਢਤਿ ਬਾਲਿਕ ਚਟਸਾਰਾ[4]॥੬॥ਜਰ ਤੇ ਜਰਗਜੋ[5] ਜੂਹ[6] ਜਵਾਸਾ[7]। ਜਿਉਂ ਹਰਿ ਭਜਨ ਹੋਤਿ ਅਘ ਨਾਸ਼ਾ। ਮਿਲਿ ਸਰਿਤਾ[8] ਸੋਂ ਜੇ ਲਘੁ ਨਾਲਾ[9]। ਸਿੰਧੁ[10] ਸਰੂਪ ਭਏ ਤਿਹ ਕਾਲਾ॥੭॥ਬ੍ਰਹਮ ਗਯਾਨ ਕੋ[11] ਜੈਸ[12] ਮੁਮੋਖੂ[13]। ਬ੍ਰਹਮ ਰੂਪ ਹੋਵਤਿ ਬਿਨ ਦੋਖੂ*। ਤਜਿ ਮ੍ਰਯਾਦ[14] ਉਛਰੇ[15] ਲਘੁ ਤਾਲਾ[16]।ਜਿਉਂ ਸ਼ੀ[17]ਮਦ ਤੇ[18] ਨੀਚਕੁ ਚਾਲਾ॥੮॥ਉਡੁਤਿ ਧੂਰ ਜੋ ਸਗਲ ਬਿਲਾਨੀ[19]। ਜਿਉਂ ਸਤਿਗੁਰ ਮਿਲ ਕੁਮਤਿ ਨਸਾਨੀ[20]। ਪੰਥੀ[21] ਚਲਤਿ ਧਾਮ[22]ਬਿਸਰਾਮੇ[23]।ਜਿਉਂ ਮਨ ਥਿਰੁ ਸਿਮਰਤਿ ਹਰਿਨਾਮੇ ॥੯॥ਜਿਉਂ ਲੀਲਾ ਕੀਨੀ ਰਿਤੁ ਬਰਖਾ। ਤਿਉ ਮੈਂ ਕਹਿਹੌਂ ਸੁਨਹੁ ਸੁ ਹਰਖਾ। ਏਕ ਦਿਵਸ ਕਾਲੂ ਲੇ ਅੰਕਾ। ਕਰਿ ਦੁਲਾਰ ਪਿਖਿ ਬਦਨ ਮਯੰਕਾ[24]॥੧੦॥ਬਚਨ ਕਹਤਿ 'ਸੁਤ ! ਤੂੰ ਭਾ[25] ਸਯਾਨਾ। ਅਬ ਨ ਕਰਤਿ ਗੋ ਸੰਗ[26] ਬਨ ਜਾਨਾ।ਉਤੈ ਬ੍ਰਿਖਭ[27] ਨਿਜ ਅਉਛਕ[28] ਮਾਹੀ।ਲੇਹੁ ਨਿਕਾਸ ਤਰੁਨ[29] ਜੋ ਆਹੀ ।੧੧।ਲਾਂਗੁਲ[30] ਸੰਗ ਬਹੁਰ ਕਰਿ ਕਾਮਾ[31]।ਬੀਜ[32] ਸੁ ਲੈਹੁ† ਸਵਾ ਮਨ ਧਾਮਾ[33]।ਜਾਇ ਰਾਹੀਏ[34] ਖੇਤ ਨਿਰਾਲਾ।ਕਰਹੁ ਨੀਰ ਸੋਂ ਤਿਹ ਪ੍ਰਤਿਪਾਲਾ ॥੧੨॥ ਮ੍ਰਿਗ[35] ਪਸ਼ੂਅਨ ਕੇ ਹੁਇ ਰਖਵਾਰੇ। ਕ੍ਰਿਖਿ[36]ਪਕਾਇ ਕੀਜੈ ਖਲਵਾਰੇ[37]। ਜੇ ਅੰਨ ਆਨਹੁ ਬਹੁ ਇਕਬਾਰੀ। ਰਖ ਦੇਵੋਂ ਕਾਮੇਂ ਦੁਇ-ਚਾਰੀ॥੧੩॥ਅਸਬਿਧਿ ਕੀ ਕ੍ਰਿਤਿ ਕਰਹੁ ਨਿਬਾਹੀ।ਅਤੁਟ ਹੋਇ ਸਭਿ ਕਿਛ ਘਰ ਮਾਹੀ'। ਸ੍ਰੀ ਨਾਨਕ ਸੁਨਿਕਰਿ ਪਿਤ ਬਾਨੀ। ਜੋ ਧਨ ਤ੍ਰਿਸ਼ਨਾ ਮਹਿ ਲਪਟਾਨੀ ॥੧੪॥ 'ਸੁਨਹੁ ਪਿਤਾ ਜੀ ! ਆਇਸੁ ਜੈਸੀ। ਕਹਹੁ ਆਪ ਹੌਂ ਕਰਿਹੌਂ ਤੈਸੀ'। ਤਬ ਕਾਲੂ ਦਿਯ ਬੀਜ ਭੁਲਾਯਾ। ਇਕ ਕਾਮਾ ਸੁਤ ਸੰਗ ਰਲਾਯਾ ॥੧੫॥ ਲਾਂਗੁਲ ਬੀਜ ਲਏ[38] ਕਰਦੋਊ। ਵਾਹੁਣ ਗਏ ਕ੍ਰਿਖਿਕਾ

---

[1](ਉਡਦੇ) ਬਗਲਿਆਂ ਦੀ ਪੰਕਤੀ। [2]ਕਾਲਾ। [3]ਡਡੂ। [4]ਪਾਠਸ਼ਾਲਾ ਵਿਚ। [5]ਜੜਾਂ ਤੋਂ ਸੜ ਗਿਆ। [6]ਸਮਹ। [7]ਜਵਾਹਾਂ। [8]ਨਦੀਆਂ। [9]ਛੋਟੇ ਨਾਲੇ। [10]ਸਮੁੰਦਰ। [11]ਹੋਣ ਤੇ। [12]ਜੇਸੇ। [13]ਮੁਕਤੀ ਦੀ ਇੱਛਾ ਵਾਲੇ। [14]ਹੱਦਾਂ ਟੱਪਕੇ। [15]ਉਛਲੇ। [16]ਛੋਟੇ ਤਾਲਾਬ। [17]ਮਾਯਾ ਦੇ। [18]ਹੰਕਾਰ ਨਾਲ। [19]ਛਿਪ ਗਈ। [20]ਖੋਟੀ ਬੁਧੀ ਨਸ ਜਾਂਦੀ ਹੈ। [21]ਰਾਹੀ। [22]ਘਰ। [23]ਟਿਕ ਗਏ। [24]ਮੁਖ ਰੂਪੀ ਚੰਦ੍ਰਮਾਂ। [25]ਹੋਇਆ ਹੈਂ। [26]ਗਾਂਈਆਂ ਨਾਲ। [27]ਦੋ ਬੈਲ। [28]ਵੱਗ। [29]ਜੁਵਾਨ। [30]ਹਲ। [31]ਨੌਕਰ ਲੈਕੇ (ਅ) ਕੰਮ ਕਰੋ। [32]ਬੀਉ। [33]ਘਰ ਤੋਂ। [34]ਬੀਜੀਏ। [35]ਹਰਨਾਂ ਤੋ। [36]ਖੇਤੀ। [37]ਖਲਿਹਾਨ। [38]ਲੈਕੇ।

*ਬ੍ਰਹਮ ਸਰੂਪ ਹੋਤ ਬਿਨ ਦੋਖੂ—ਪਾਠਾਂਤ੍ਰ ਹੈ।

†ਬੀਰਜ ਲੇਹੁ—ਪਾਠਾਂਤ੍ਰ ਹੈ।

ਸੋਊ। ਕਹੂੰ ਕਹੂੰ ਕਾਢਨੋ ਸੀਆਰਾ[1]। ਜਿਤੋ ਬੀਜ ਦਿਯ ਸਭਿ ਬਿਸਤਾਰਾ[2]॥ ੧੬॥ ਭਈ ਸੰਝ[3] ਆਏ ਨਿਜ ਸਦਨਾ। ਕਾਲੂ ਪਰਫੁੱਲਤਿ ਪਿਖਿ ਬਦਨਾ। ਸ਼੍ਰੀ ਗੁਰੁ ਕਰ ਮਹਿੰ ਬਰਕਤ ਭਾਰੀ।ਕਿਹ ਮਹਿੰ ਸ਼ਕਤਿ ਸੁ ਕਰਹਿ ਉਚਾਰੀ ॥੧੭॥ ਦਿਵਸ ਤੀਸਰੇ ਭੀ ਸਬਜ਼ਾਈ[4]। ਜਨੁ[5] ਅਵਨੀ[6] ਨਿਜ ਅਨਦ ਜਨਾਈ।ਕਾਲੂ ਜਾਇ ਕ੍ਰਿਖੀ[7] ਜਬ ਦੇਖੀ।ਸਘਨ[8] ਉਗੀ, ਭਾ ਮੋਦ[9]ਵਿਸੇਖੀ ॥੧੮॥–ਹੋਇ ਭਾਤ ਮਮ ਵਡ ਕ੍ਰਿਖਿਕਾਰਾ[10]। ਦਿਉਂ ਬਸਾਇ ਇਕ ਗ੍ਰਾਮ ਨਿਰਾਰਾ–।ਨਿਪਜਾਵਨ[11]ਧਨਅਨਿਕ ਬਿਧਿਨ ਸੋਂ।ਅਘੋ ਕਰਤਿ ਚਿਤਵਨ ਨਿਜ ਮਨਸੋਂ।੧੯।ਸ਼੍ਰੀ ਗੁਰੁ ਨਾਨਕ ਰਿਦੇ ਵਿਚਾਰੀ।–ਧਨ ਤ੍ਰਿਸ਼ਨਾ ਦਿਨ-ਪ੍ਰਤਿ[12]ਪਿਤ ਕੁਰੀ।ਯਾਂਤੇ ਅਬ ਹੀ ਬਨਹਿ ਨਿਬੇਰੋ।ਧਨ ਖਟਣੇ ਕੋ ਮਿਟਵੈ ਝੇਰੋ–।੨੦। ਬੈਸੇ ਬਹੁਰ ਖੇਤ ਰਖਵਾਰੀ। ਬਰਜਹਿੰ ਕਿਸ ਨ ਚਰਹਿੰ ਪਸੁ ਝਾਰੀ[13]।ਰਾਸ਼ਕ ਬੜਵਾ ਗੋ ਮ੍ਰਿਗ ਬ੍ਰਿੰਦਾ[14]। ਚਰਤਿ ਖੇਤ,ਰਹਿੰ ਬੈਸ ਅਨੰਦਾ ।੨੧।ਦਿਨ ਦੋਇਕ ਮਹਿੰ ਦੀਨਿ ਨਬੇਰੀ। ਇਕ ਨ ਬੂਟ ਜਹਿੰ ਸਘਨ ਘਨੇਰੀ ।ਕਾਲੂ ਗਯੋ ਬਿਲੋਕਨ ਖੇਤੂ।ਢਿਗ ਬੈਠੇ ਬੇਦੀ ਕੁਲ ਕੇਤੂ॥੨੨॥ਫਿਰੈਂ ਕਿਦਾਰ[7] ਮੱਧ ਪਸੁ ਬ੍ਰਿੰਦਾ। ਕਿਸੈ ਨ ਬਰਜੈਂ ਆਨੰਦ ਕੰਦਾ। ਅਸਬਿਧਿ ਦੇਖਿ ਕ੍ਰੋਧ ਭਾ[15] ਕਾਲੂ। ਮੁਖ ਬੋਲਤਿ ਦੁਰਬਚਨ[16] ਬਿਸਾਲੂ ॥੨੩॥‘ਮੰਦ ਭਾਗ[17]ਮੈਂ ਅਪਨ ਨਿਹਾਰਾ[18]। ਤੂੰ ਸੁਤ ਜਨਮਜੋ ਸਦਨ ਉਜਾਰਾ[19]।ਆਰ-ਬਲਾ ਲਘੁ[20] ਮਹਿੰ ਤਵ ਚਾਲੀ। ਵਸਤੁ ਖੋਇ ਕਿਯ ਆਲਯ ਖਾਲੀ॥੨੪॥ ਉਚਿਤ[21] ਕਮਾਵਨ ਅਬ ਭੀ ਬੈਸਾ[22]। ਕਰਨ ਕੁਕਾਜ[23] ਲਗੋ ਪੁਨ ਐਸਾ। ਮੁਝ ਪਸ਼ਚਾਤ[24]ਖਾਹਿੰ ਕ੍ਰਿਤ ਕਰਿ ਕੋ[25]।ਰਲੇਂ ਫਕੀਰਨ ਸੋਂ ਤਜਿ ਘਰ ਕੋ’ ॥੨੫॥ ਹੋਰਿ ਹੋਰਿ ਕਹਿ ਵਾਕ ਕਠੋਰਾ। ਲਖਿ ਕੁਚਾਲ ਕੋ ਰੋਸ ਨ ਥੋਰਾ। ‘ਤੁਝ ਜਨਮੇ ਤੇ ਕੋ ਗੁਣ ਮੋਹੀ।ਯਾਂਤੇ ਭਲੋ ਰਹਤਿ ਮੈਂ ਯੋਹੀ[26]॥੨੬॥ਇਕ ਸਪੂਤ ਬਹੁ ਦਰਬ ਕਮਾਵਹਿੰ[27]।ਤੂੰ ਅਸ ਭਾ ਜੋ ਬਾਦ[28] ਗਵਾਵਹਿੰ’।ਜਾਇ

---

[1]ਸੀਆਂ, ਸਿਆੜ। [2]ਖਲੋਰ ਦਿਤਾ। [3]ਸੰਧਯਾ ਪਈ ਤੇ। [4]ਹਰਿਆਵਲ। [5]ਮਾਨੋਂ। [6]ਪ੍ਰਿਥਵੀ। [7]ਖੇਤੀ। [8]ਸੰਘਣੀ। [9]ਖੁਸ਼ੀ ਹੋਯਾ। [10]ਖੇਤੀ ਕਰਨ ਵਾਲਾ। [11]ਪੈਦਾ ਕਰਨਾ। [12]ਹਰ ਰੋਜ। [13]ਸਾਰੇ ਪਸੂ। [14]ਗਧੇ, ਘੋੜੇ, ਗਾਈਂ, ਹਰਨ ਆਦਿ ਸਾਰੇ (ਪਸ਼ੂ)। [15]ਗੁੱਸਾ ਆਇਆ। [16]ਕੁਵਚਨ। [17]ਭੈੜੀ ਕਿਸਮਤ। [18]ਵੇਖਦਾ ਹਾਂ। [19]ਘਰ ਉਜਾੜੂ। [20]ਛੋਟੀ। [21]ਲਾਇਕ। [22]ਉਮਰ ਹੋਈਹੈ। [23]ਮਾੜਾ ਕੰਮ। [24]ਮੇਰੇ ਪਿੱਛੋਂ। [25]ਕੇਹੜੀ। [26]ਐਵੇਂ ਹੀ,ਸੁਤਹੀਨ। [27]ਇਕ ਐਸੇ ਪੁੱਤ ਹੁੰਦੇ ਹਨ ਜੋ ਬੜਾ ਧਨ ਕਮਾਉਂਦੇ ਹਨ। [28]ਬਿਰਥਾ।

ਨਗਰ ਪੁਨ ਦਿਜਬਰ ਸਦਨਾ[1]। ਉਪਾਲੰਭ[2] ਕੇ ਕਹਿ ਬਚ ਬਦਨਾ[3]॥੨੭॥ 'ਬੇਦ ਪੁਰਾਣ ਸਭੇ ਤੁਮ ਝੂਠੇ। ਸੂਧੇ ਕਹਉ ਹੋਤਿ ਹੈਂ ਪੂਠੇ। ਕਿਧੌਂ[4] ਨ ਤੁਮ ਤੇ ਜਾਤ ਬਿਚਾਰੇ।ਕਿਧੌਂ[5]ਹਰਖ ਹਿਤ ਪਾਜਉਚਾਰੇ[6]*॥੨੮॥ਭਲੀਛਤਰਕੀ ਦੀਨਿ ਵਡਾਈ। ਪੁਰਬ ਐਸ਼੍ਵਰਯ ਜਾਸ ਘਟਾਈ। ਅਬ ਬੀਜਨੋ ਸਭਿ ਖੇਤ ਨਿਪਾਤੂ[7]। ਪਸੁ ਚਰਵਾਇ, ਨ ਕੀਨੀ ਤ੍ਰਾਤੂ[8]॥੨੯॥ਜਬ ਕੋ ਜਨਮਨੋ ਇਨ ਸੂਧ[9] ਲੀਨੀ। ਧਨ ਖੱਟਨ ਕੀ ਕ੍ਰਿੱਤ ਨ ਕੀਨੀ। ਖੋਯੋ ਸੰਚਨੋ ਪੂਰਬ ਮੇਰੋ[10]। ਯਾਂਤੇ ਬਿਫਲ[11] ਭਯੋ ਬਚ ਤੇਰੋ' ॥ ੩੦ ॥ ਬੋਲਨੋ ਬਚਨ ਬਿੱਪ੍ਰ[12] ਪਰਬੀਨਾ। ਜਿਹ ਮਨ ਸ਼੍ਰੀ ਨਾਨਕ ਜਸ ਲੀਨਾ। 'ਸੁਨਿ ਕਾਲੂ ਤੂ ਮੂਲਹੁ-ਭੂਲਾ[13]।ਸੁਤ ਸੁਸ਼ੀਲ ਤੇ ਨਿਤ ਪ੍ਰਤਿਕੂਲਾ[14]॥ ੩੧ ॥ ਬਾਰ ਬਾਰ ਮੈਂ ਤੁਝ ਸਮਝਾਯੋ। ਜਗਤ ਉਧਾਰਨ ਹਿਤ ਇਹ ਆਯੋ। ਭਗਵਤ ਗੀਤਾ ਸਾਰ ਵਿਚਾਰਾ। ਕਰੈ ਪਢੈ ਬਿਨ ਸ਼ਬਦ ਉਚਾਰਾ ॥੩੨॥ ਜਿਨ ਮੋਕੋ ਸ਼ੁਭ ਦੀਨੋ ਗਯਾਨਾ। ਜਿਹ ਬਚ ਸੁਨ ਮਮ ਮਨ ਠਹਿਰਾਨਾ। ਲੋਕ ਉਧਾਰਨ ਕਰਹਿ ਅਨੇਕੂ। ਜਪਹਿ ਜਾਪ ਜੋ, ਪਾਇ ਬਿਬੇਕੂ॥੩੩॥ਮੁਝ ਕੋ ਦੀਸਤਿ ਬਿਸ਼ਨੁ ਸਮਾਨ॥ ਕਲਾਵਾਨਾ ਸਭਿ ਸ਼ੁਭ ਗੁਣਖਾਨਾ'।ਬਿੱਪ੍ਰ ਬਚਨ ਸੁਨਿ ਕਰਿ ਤਬ ਕਾਲੂ। ਸਦਨਹਿ ਆਯੋ ਰੋਸ ਬਿਸਾਲੂ[15]॥੩੪॥ ਤਿਹ ਪਾਛੇ ਸ਼੍ਰੀ ਗੁਰ ਜਗ-ਤੇਸ਼॥ਰਹਤਿ ਉਦਾਸ ਦੁਰਾਏ[16] ਬੇਸ॥ਕੋ ਕੋ 'ਕਲਾਵਾਨ' ਕਰਿ ਕਹਿਈ। ਜੋ ਸਤਿਸੰਗੀ ਮਾਨਵ ਅਹਿਈ[17]।ਅਪਨਰ ਮਤਿ ਮੰਦ ਨ ਲਖਿ ਸੁਖਕੰਦਾ। ਨਹਿੰ ਜਾਨਹਿਂ ਇਹ ਰੂਪ ਮੁਕੰਦਾ†। ਵਹਿਰ ਨਗਰ ਤੇ ਬਿਟਪ[18] ਜੁ ਦੂਰਾ। ਬਾਸੁਰ ਬੈਸਹਿਂ ਤਹਿਂ ਜਗ ਮੂਰਾ[19] ॥ ੩੬ ॥ ਕਾਲ ਬਿਤਾਵਹਿਂ[20] ਰਹਿਤਿ ਇਕਾਕੀ[21]। ਬੋਲਣ ਮਿਲਨ ਨ ਲੇਂ ਸੁਧ ਕਾਕੀ[22]। ਏਕ ਦਿਵਸ ਪਾਦਪ-ਦਲ[23] ਸੁੰਦਰ। ਸਘਨ ਛਾਉਂ ਬੈਠੇ ਗੁਨਮੰਦਰ[24] ॥ ੩੭ ॥ ਜਬ ਦਿਨ ਕੋ ਜੁਗ ਜਾਮ[25] ਬਿਤਾਏ। ਦੁਖਮੋਚਨ[26] ਲੋਚਨ[27] ਅਲਸਾਏ। ਸੁੰਦਰ ਬਸਤ੍ਰ

---

[1]ਬ੍ਰਾਹਮਣ ਦੇ ਘਰ। [2]ਉਲਾਂਭੇ ਦੇ । [3]ਮੁਖ ਤੋਂ। [4]ਜਾਂ। [5]ਝੂਠ ਬੋਲ ਦਿੰਦੇ ਹੋ। [6]ਨਾਸ਼ ਕਰ ਦਿੱਤਾ।[7]ਰਖਵਾਲੀ ਨਾ ਕੀਤੀ। [8]ਹੋਸ਼ ਪਕੜੀ। [9]ਪਿੱਛਲਾ ਮੇਰਾ ਕੱਠਾ ਕੀਤਾ ਹੋਯਾ। [10]ਬਿਰਥਾ। [11]ਬ੍ਰਾਹਮਣ। [12]ਮੂੱਢੋਂ ਹੀ ਘੁੱਥਾ ਹੈਂ।[13]ਉਲਟ। [14]ਬੜੇ ਗੁੱਸੇ ਵਿਚ। [15]ਛੁਪਾਏ। [16]ਹਨ। [17]ਇੱਛ। [18]ਆਦਿ, ਮੂਲ। [19]ਸਮਾਂ ਗੁਜ਼ਾਰਦੇ ਹਨ । [20]ਇਕੱਲੇ। [21]ਕਿਸੇ ਦੀ। [22]ਇੱਛ ਦੇ ਪੱਤਿਆਂ ਦੀ। [23]ਭਾਵ ਗੁਰੂ ਜੀ । [24]ਦੇ ਪਹਿਰ। [25]ਅੱਖਾਂ।

*ਹਮਾਰੇ—ਪਾਠਾਂਤ੍ਰ ਹੈ। †ਪਾਠਾਂਤ੍ਰ ਹੈ—ਕਹਿ ਜਾਨਹਿ ਸੁਖ ਰੂਪ ਅਨੰਦਾ।

ਬਿਛਾਇ ਬਿਛੌਨਾ[1]। ਪੌਢੇ[2] ਪੁਨ ਅਨਕੰਪਾਭੌਨਾ[3] ॥ ੩੮॥ ਦੋਇ ਮਹੂਰਤ[4] ਜਬਹਿ ਬਿਤਾਵਾ। ਚਲਿ ਬੁਲਾਰ ਤਿਹ ਮਾਰਗ[5] ਆਵਾ। ਪੇਖਿ ਅਚੰਭੋ ਮਨ ਬਿਸਮਾਨਾ।ਸ਼ੋਰ ਬਿਹੀਨ ਭਯੋ ਠਹਿਰਾਨਾ[6] ॥ ੩੯॥ ਨਿਜ ਸੰਗੀ ਸੋਂ ਬਚਨ ਅਲਾਵਾ। 'ਦੇਖਹੁ ਅਚਰਜ ਏਹੁ ਸੁਹਾਵਾ। ਸੁੰਦਰ ਸੁਖਮੰਦਰ ਸੁਤ[7] ਕਾਲੂ। ਸੋਯੋ ਅਜ਼ਮਤ[8] ਜਾਸ ਬਿਸਾਲੂ[9] ॥ ੪੦ ॥ ਢਰਿ ਗਾ ਸਭਿ ਪਾਦਪ[10] ਪਰਛਾਵਾਂ। ਨਹੀਂ ਢਰਯੋ ਜਹਿੰ ਇਨ ਸੁਖ ਪਾਵਾ। ਨਿਸ਼ਚੇ ਕਲਾਵਾਨ ਅਵਤਾਰਾ। ਰਹਿਤਿ ਦੁਰਾਇ[11] ਅਪਨਪੋ[12]*ਸਾਰਾ[13] ।੪੧।ਪਾਵਕ[14]ਬੀਚ ਭਸਮ[15] ਕੇ ਜੈਸੇ। ਤੇਜ ਨ ਲਖਯੋ ਪਰਤਿ[16] ਹੈ ਕੈਸੇ। ਪਰ ਜੇ ਲਖਣਹਾਰ[17] ਹੁਇ ਕੋਊ।ਤਿਹ ਨਿਕਾਸ[18] ਸੀਤਹ ਖੈ[19] ਸੋਊ ॥੪੨॥ਤਿਉਂ ਇਸਕੀ ਸੇਵਾ ਜੋ ਕਰਿਈ। ਜਨਮ ਮਰਨ ਤਿਹ ਕਿਉਂ ਨਹਿੰ ਟਰਿਈ। ਆਗੇ ਬਿਧਿ ਇਕ ਅਚਰਜ ਦੇਖੀ।ਸਰਪ ਛਾਉਂ ਕਿਯ ਪ੍ਰੀਤ ਵਿਸ਼ੇਖੀ॥੪੩॥ ਅਸਥਿਰ[20] ਰਹੀ ਤਰੋਵਰੁ ਛਾਯਾ। ਅਚਰਜ ਹੀ ਜੁਗ ਬਾਰਿ ਲਖਾਯਾ[21]। ਅਸ ਕਹਿ ਬੰਦੇ ਦੋਨੋ ਹਾਥਾ। ਬੰਦਨ ਕਿਯ ਧਰਿਕੈ ਧਰ ਮਾਥਾ[22] ॥ ੪੪ ॥ ਹਟਯੋ ਦੂਰ ਤੇ ਸ਼ਰਧਾ ਧਾਰੀ। ਗਮਨਯੋ[23]ਨਗਰ ਹੋਤਿ ਰਤਿ[24] ਭਾਰੀ। ਸ਼ੁਭ ਬਿਧਿ ਕਰਤਿ ਸੰਕਲਪ ਵਿਕਲਪਾ।ਦਿਨਪ੍ਰਤਿ ਜਿਹ ਕੋ ਹੁਇ ਭ੍ਰਮ ਅਲਪਾ[25]।੪੫। ਸਦਨ ਜਾਇ ਬੈਸਯੋ ਹਰਿਖਾਈ। ਕਾਲੂ ਗਾ ਤਬ ਸਹਜਿ ਸੁਭਾਈ।ਸਾਦਰ ਤਿਹ ਸੁਭ ਠੌਰ[26]ਬਿਠਾਯੋ†।ਬਹੁਰ ਪ੍ਰੇਮ ਸੋਂ ਬਚਨ ਸੁਨਾਯੋ‡॥੪੬॥'ਭੂਰ ਭਾਗਕੋ ਭਾਂਜਨ[27] ਕਾਲੂ !। ਅਸ ਸੁਤ ਜਨਮੇ ਭਯੋ ਨਿਹਾਲੂ। ਤਦਪਿ[28] ਸੁਭਾਵ ਤੁਮਾਰ ਕਠੋਰਾ।ਕੌਰਾ ਕਬ ਨ ਬੋਲਿਯੇ ਥੋਰਾ।੪੭। ਤਿਹ ਸਦਕਾ ਕਰਿ ਇਹ ਮਮ ਨਗਰੀ। ਪਾਵਨ ਹੋਤਿ[29] ਬਸਤਿ[30] ਸੁਖ ਸਗਰੀ। ਭੂਲ ਨ ਕੀਜੈ

---

[1]ਬਿਛਾਉਣਾ । [2]ਲੇਟੇ। [3]ਕਿਰਪਾ ਦੇ ਘਰ । [4]ਚਾਰ ਘੜੀ । [5]ਉਸੇ ਰਸਤੇ । [6]ਖੜਾਕ ਤੋਂ ਰਹਤ ਹੋਕੇ ਠਹਿਰ ਗਿਆ । [7]ਪੁੱਤ੍ਰ । [8]ਕਰਾਮਾਤ । [9]ਬੜੀ । [10]ਢਲ ਗਿਆ ਸਭ ਇੱਛਾਂ ਦਾ। [11]ਛੁਪਾਇ । [12]ਅਪਣੇ ਆਪਨੂੰ । [13]ਸਾਰਾ ਹੀ ਅਰਥਾਤ ਅਪਣੀ ਅਸਲੀਯਤ। [14]ਅਗਨੀ । [15]ਸੁਆਹ । [16]ਨਹੀਂ ਜਾਣਿਆਂ ਜਾਂਦਾ । [17]ਜਾਣਨ ਵਾਲਾ । [18]ਕੱਢਕੇ । [19]ਪਾਲਾ ਹਣਾ ਲੈਂਦਾ ਹੈ।[20]ਟਿਕੀ।[21]ਦੇਨੇ ਵਾਰੀ ਵੇਖਿਆ ਹੈ। [22]ਜਮੀਨ ਤੇ ਮੱਥਾ ਧਰਕੇ।[23]ਚਲਾ ਗਿਆ। [24]ਪ੍ਰੀਤ।[25]ਭਰਮ ਘੱਟ ਰਿਹਾ ਹੈ।[26]ਅਛੀ ਜਗਾ।[27]ਹੇ ਬੜੇ ਭਾਗਾਂ ਦੇ ਪਾੜ੍ਹ ! [28]ਤੋਭੀ।[29]ਪਵਿੱਤ੍ਰ ਹੁੰਦੀ ਤੇ । [30]ਵਸ ਰਹੀ ਹੈ । *ਪਾਠਾਂਤ੍ਰ–'ਅਪਨ ਪੈਸਾਰਾ' ਤੇ'ਅਪਨ ਪਾਸਾਰਾ' ਬੀ ਹੈ ।

†ਪਾਠਾਂਤ੍ਰ–ਆਦਰ ਸੋਂ ਸੁਭ ਠੌਰ ਬਿਠਾਯੋ । ‡ਪਾਠਾਂਤ੍ਰ–ਅਲਾਯੋ ।

ਕਬਹਿ ਅਨਾਦਰ[1]। ਅਸਨ ਬਸਨ[2] ਦੀਜੈ ਸੁਖ ਸਾਦਰ ॥੪੮॥ ਜਾਮਾਂ[3] ਮੋਹਿ ਤੁਰਕ ਕੋ ਆਹੀ। ਭੋਜਨ ਬਨੈ ਨ ਮਮ ਘਰ ਮਾਂਹੀ। ਨਤੁ[4] ਰਾਖੋਂ ਸਾਦਰ ਨਿਜ[5] ਸਦਮਾ[6]*। ਸੁਫਲ ਜਨਮ ਸੇਵੇ ਪਦ ਪਦਮਾ॥੪੯॥ਪੋਸ਼ਿਸ਼ ਸੁੰਦਰ ਦਿਉਂ ਬਨਿਵਾਈ। ਲੇ ਜਾਵਹੁ ਕਾਲੂ ਪਹਿਰਾਈ। ਜੋ ਆਵਹਿ ਤਿਨ ਕਾਜ ਪਦਾਰਥ। ਸੋ ਮੈਂ ਗਨਿਹੌਂ ਭਯੋ ਸਕਾਰਥ[7] ॥੫੦॥ ਸੁਨਿ ਬੁਲਾਰ ਕੀ ਅਸਬਿਧਿ ਬਾਨੀ। ਸ਼ਰਧਾ ਪ੍ਰੇਮ ਵਿਖੇ ਲਪਟਾਨੀ। ਬੋਲਜੋ ਹਾਥ ਜੋਰਿ ਤਬ ਕਾਲੂ। ਜਾਂਕੋ ਮਾਯਾ ਮੋਹ ਬਿਸਾਲੂ ॥ ੫੧ ॥'ਤੁਝ ਕਰੁਨਾ ਕਰਿ ਮੁਝ ਘਰ ਸਰਬਾ। ਅਹੈਂ ਪਦਾਰਥਿ ਦਿਯ ਬਹੁ ਦਰਬਾ[8]।ਕਿਸੂ ਵਸਤੁ ਕੀ ਕਮੀ ਨ ਮੋਰੇ। ਅਧਿਕ ਧਾਮ† ਧਨ ਮਾਲ ਘਨੇਰੇ ॥ ੫੨ ॥ ਤਦਪਿ ਵਧਤਿ ਮੁਝ ਨਿਤ ਚਿਤ ਚਿੰਤਾ। ਨਿਸ ਦਿਨ ਬੀਤਹਿ ਗਟੀ ਗੁਨੰਤਾ[9]। ਤੁਮ ਨਾਨਕ ਕੀ ਕਰਤਿ ਵਡਾਈ। ਮੈਂ ਨ ਲਖੀ ਤਿਹ ਮਤਿ[10] ਕਿਹ ਥਾਂਈ ॥ ੫੩ ॥ ਜਿਹ ਕ੍ਰਿਤ ਕੋ ਤਤਪਰ ਚਿਰੁ ਕੀਨਾ[11]। ਕੋ ਨ ਸਵਾਰੀ, ਕੀਨੀ ਹੀਨਾ[12]।ਪੂਰਬ[13]ਬਹੁ ਘਰ ਵਸਤੁ ਗਵਾਈ। ਅਬ ਕਿਦਾਰ[14] ਪਸੁ ਦੀਨਿ ਚਰਾਈ ॥੫੪॥ ਜਨਮੇ ਤੇ ਜਬ ਸੁਰਤਿ ਸੰਭਾਰੀ। ਤਨਕ[15] ਨ ਧਨ ਕੀ ਕ੍ਰਿੱਤਿ ਸਵਾਰੀ। ਮਨ ਉਨਮੱਤਿ[16] ਨ ਕਰਤਿ ਸਨੇਹੂ। ਵਹਿਰ ਨਗਰ ਬੈਸਹਿ ਤਜਿ ਗੇਹੂ[17]॥੫੫॥ਕਹਿ ਬੁਲਾਰ'ਤੁਵਮਤਿ[18]ਅਨਜਾਂਨੀ। ਤਿਹਕੀ ਰੀਤਿ ਨ ਸਕਤਿ ਪਛਾਨੀ‡। ਧਨ ਤ੍ਰਿਸ਼ਨਾ ਮਹਿੰ ਮਤਿ ਲਪਟਾਨੀ। ਗੁਨਨ ਗੂਢ[19] ਕਿਉਂ ਸਕੇ ਪਛਾਨੀ§'॥੫੬॥ਕਹਿਨ ਸੁਨਨਿ ਕਰਿ ਅਸ-ਬਿਧਿ ਕਾਲੂ ।ਚਲਿ ਆਲਯ ਆਯੋ ਤਤਕਾਲੂ। ਕਰਨ ਲਗਜੋ ਕਾਰਜ ਨਿਜ ਜੋਊ। ਸੁਤ ਗੁਨ[20] ਪਰਖਨ ਕਰਤਿ ਨ ਕੋਊ॥੫੭॥ਦੋਹਰਾ ॥ ਸ਼੍ਰੀ ਸਤਿਗੁਰ ਕਰਤਾ ਪੁਰਖ ਅਸ ਬਿਧਿ ਕਰਤਿ ਬਿਲਾਸ।ਭਜਿ ਸੋਤੋਖ ਸਿੰਘ ਨ'ਮ ਤਿੰਹ ਤਜਹੁ ਆਨ ਕੀ ਆਸ ॥ ੫੮ ॥ ਇਤ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਖੇਤੀ ਬ੍ਰਿਖ ਛਾਯਾ' ਪ੍ਰਸੰਗ ਬਰਨਨੰ ਨਾਮ ਦ੍ਵਾਦਸ਼ਮੋ ਅਧਜਾਯ ॥ ੧੨ ॥

---

[1]ਨਿਰਾਦਰ। [2]ਭੋਜਨ ਤੇ ਬਸਤ੍ਰ। [3]ਸ਼ਰੀਰ, ਜਨਮ। [4]ਨਹੀਂ ਤਾਂ। [5]ਆਪਣੇ। [6]ਘਰ ਵਿੱਚ। [7]ਸਫਲ। [8]ਧਨ। [9]ਗਿਣਤੀਆਂ ਗਿਣਦਿਆਂ। [10]ਬੁਧਿ। [11]ਖੜਾ ਕੀਤਾ। [12]ਨੁਕਸਾਨਹੀ ਕੀਤੀ। [13]ਪਹਿਲੇ। [14]ਖੇਤੀ। [15]ਥੋੜੀ ਬੀ। [16]ਮਸਤ। [17]ਘਰ ਛੱਡਕੇ। [18]ਤੇਰੀ ਬੁਧਿ। [19]ਗੁੱਝੇ ਗੁਣਾਂ ਵਾਲੇ ਨੂੰ। [20]ਪੁੱਤ੍ਰ ਦੇ ਗੁਣਾਂ ਦੀ।

*ਪਾਠਾਂਤ੍ਰ—ਸਦਨਾ। †ਪਾਠਾਂਤ੍ਰ—ਧਾਨ। ‡ਪਾਠਾਂਤ੍ਰ—ਤਿਸਕੀ ਸ਼ਕਤਿ ਨ ਸਕਹਿੰ ਪਛਾਨੀ। §ਗੁਨ ਗੂਢਨ ਕਿਉਂ ਸਕ ਪਹਿਚਾਨੀ—ਪਾਠਾਂਤ੍ਰ ਹੈ।

੧੩. [ਸਾਰਦਾ ਮੰਗਲ। ਵੇਦ ਨੂੰ ਉਪਦੇਸ਼]

ਦੋਹਰਾ ॥ ਬੰਦੌਂ ਪਦ ਸ਼੍ਰੀ ਸਾਰਦਾ ਉਤਪਲ ਦਲ ਦੁਤਿ ਨੈਨ ।
ਉਰ ਦਾ ਸਰਿਤਾ ਸੁਮਤਿ ਕੀ ਬੀਚੀ ਜਿਹ ਬਰ ਬੈਨ ॥ ੧ ॥

ਉਤਪਲ=ਕਵਲ । ਦਲ=ਪੰਖੜੀ । ਦੁਤਿ=ਸੁੰਦਰਤਾ ।
ਉਰ ਦਾ=ਹਿਰਦੇ ਵਿਚ ਦੇਣ ਵਾਲੀ, ਭਾਵ ਹਿਰਦੇ ਵਿਚ ਜਾਰੀ ਕਰਨ ਵਾਲੀ । ਸਰਿਤਾ=ਨਦੀ ।
ਬੀਚੀ=ਲਹਿਰਾਂ । [ਸੰਸ:, ਵੀਚਿ=ਲਹਿਰ।]
ਬਰ=ਸ੍ਰੇਸ਼ਟ । ਬੈਨ=ਬਚਨ, ਵਾਕ ਰਚਨਾ ।

ਅਰਥ—ਮੱਥਾ ਟੇਕਦਾ ਹਾਂ ਚਰਨਾ ਤੇ ਮੈਂ ਸਰਸ੍ਵਤੀ ਜੀ ਦੇ, (ਜਿਸਦੇ) ਨੈਣਾਂ ਦੀ ਸੁੰਦਰਤਾ ਕਮਲਾਂ ਦੀਆਂ ਪੰਖੜੀਆਂ (ਵਰਗੀ) ਹੈ।

(ਅਤੇ ਜੋ) ਹਿਰਦੇ (ਰੂਪ ਥਲ ਵਿਚ) ਸ੍ਰੇਸ਼ਟ ਬੁੱਧੀ ਦੀ ਨਦੀ (ਦਾ ਪ੍ਰਵਾਹ) ਜਾਰੀ ਕਰ ਦੇਣ ਵਾਲੀ ਹੈ (ਜਿਸ ਨਦੀ ਵਿਚ ਕਿ ਫਿਰ) ਉੱਤਮ ਵਾਕਾਂ ਦੀਆਂ ਲਹਿਰਾਂ (ਲਹਿਰਾਉਂਦੀਆਂ ਹਨ)।

ਭਾਵ—ਕਵਿ ਜੀ ਹੁਣ ਮੁੜ ਸ਼ਾਰਦਾ ਦਾ ਮੰਗਲ ਕਰਦੇ ਹਨ, ਜੋ ਖਜਾਲ ਉਹ ਅਧਜਾਯ ੧ ਦੇ ਛੰਦ ੨ ਵਿਚ ਅਤ ਦੂਜੇ ਅਧਜਾਯ ਦੇ ਛੰਦ ੧ ਵਿਚ ਲਿਖ ਆਏ ਹਨ, ਓਹੋ ਭਾਵ ਪਿਛਲੇ ਅਧਜਾਯ ਦੇ ਮੰਗਲ ਤੇ ਏਸ ਵਿਚ ਹੈ। ਸ਼ਾਰਦਾ ਨੂੰ ਯਾਦ ਕਰਦੇ ਹਨ, ਉਸਨੂੰ ੧ ਤੇਜਮਈ ਬਲਵਾਨ ਦੱਸਦੇ ਹਨ। ਫੇਰ ੨ ਵਰਦਾਤੀ, ਜਗਤ ਸੰਵਾਰਨ ਵਾਲੀ ਦੱਸਦੇ ਹਨ ਅਤੇ ਕਵਲਾਂ ਵਰਗੀ ਸੁਹਣੀ ਤੇ ਬੁਧੀ ਦਾਨ ਕਰਨ ਵਾਲੀ ਵਰਣਨ ਕਰਦੇ ਹਨ। ਪਹਿਲੇ ਛੰਦ ਵਿਚ ਦੋ ਇਸ਼ਾਰੇ ਸਾਰਦਾ ਵਾਲੇ ਗੁਣਾਂ ਦੇ ਹਨ, ਇਕ—ਸ਼੍ਰੀ—ਪਦ, ਤੇ ਦੂਸਰੇ (ਸ਼ਲੇਖ) ਪਦ ਪਏ ਹਨ:—'ਪਦ ਬੰਦਨਾ' ਚਰਨਾਂ ਤੇ ਮੇਰੀ ਨਮਸਕਾਰ ਹੋਵੇ, ਤੇ ਉਸਤਤੀ ਵਾਕ ਹਨ 'ਕਾਵਜ ਰਚਨ ਹਾਰੀ'।

ਪਰ ਇਸ ਛੰਦ ਵਿਚ ਨਿਰੀ ਉਪਮਾਂ ਜਮਾਲ ਵਾਲੀ ਹੈ। ਵਿਸ਼ੇਸ਼ ਸਮਝਣ ਲਈ ਉਪਰ ਕਹੇ ਦੋਏ ਛੰਦ ਮੁੜਕੇ ਪੜ੍ਹ ਲੈਣੇ ਚਾਹੀਏ। ਕਵਿ ਜੀ ਦਾ ਏਹ ਆਵਾਹਨ ਕਵਿ ਸੰਕੇਤਕ ਹੈ। ਅਪਣਾ ਵਿਸ਼ਵਾਸ਼, ਕਾਵਜ ਰਚਨਾ ਤੇ ਇਸ ਗੰਭ ਰਚਨ ਵਿਚ ਵੀ ਆਪ ਅਧਜਾਯ ਚੌਦਾਂ ਦੇ ਛੰਦ ੧. ੨. ੩. ਵਿਚ ਦੱਸਦੇ ਹਨ। ਅਧਜਾਯ ਪੰਝੀਵੇਂ ਦੇ ਮੰਗਲ ਵਿਚ ਕਵਿ ਜੀ ਉਮਾ ਰਮਾ ਤੇ ਸਰਸ੍ਵਤੀ ਇਕੋ ਰੂਪ ਵਰਣਨ ਕਰਦੇ ਹਨ।

ਏਸ ਛੰਦ ਵਿਚ ਇਕ ਗੱਲ ਦੱਸੀ ਹੈ ਕਿ ਹਿਰਦੇ ਵਿਚ ਸੁਮਤੀ ਦੀ ਨਦੀ ਚਲਾ ਦੇਣੇ ਵਾਲੀ ਹੈ ਸ਼ਾਰਦਾ, ਇਸ ਨਦੀ ਵਿਚ ਫਿਰ ਵਾਕ ਰਚਨਾ ਦੇ ਝੂੰਗ ਲਹਿਰੇ ਲੈਂਦੇ ਹਨ। ਇਸ ਉਪਮਾਂ ਦੇਣ ਵਿਚ ਕਵਿ ਜੀ ਸਰਸ੍ਵਤੀ ਪਦ ਦੇ ਅਸਲੇ ਵਲ ਇਸ਼ਾਰਾ ਕਰਦੇ ਹਨ। ਸਰਸ੍ਵਤੀ ਅਸਲ ਵਿਚ ਨਦੀ ਦਾ ਨਾਮ ਹੈ, ਜਿਸਦੇ ਕਿਨਾਰੇ ਵੈਦਕ ਰਿਸ਼ੀਆਂ ਦੀ ਵਿੱਦਵਤਾ ਨੇ ਤੂੱਕੀ ਕੀਤੀ। ਯੱਗਾਂ ਦਾ ਰਿਵਾਜ ਤਰੱਕੀ ਪਾ ਗਿਆ ਤੇ

ਸਰਸ੍ਵਤੀ ਨਦੀ, ਨਦੀ ਦੀ ਥਾਵੇਂ ਇਕ ਨਦੀ ਦਾ ਦੇਵਤਾ ਮੰਨੀ ਗਈ, ਫੇਰ ਯਗਾਂ ਤੇ ਫੇਰ ਵਿਦਯਾ ਦੀ ਦੇਵੀ ਮੰਨੀ ਗਈ। ਸਰਸ੍ਵਤੀ ਨੂੰ 'ਨਦੀ ਜਾਰੀ ਕਰਨ ਵਾਲੀ' ਕਹਿਣਾ ਕਵੀ ਜੀ ਦੇ ਉਪਰ ਦੱਸੇ ਕਟਾਖਜ ਵਲ ਇਸ਼ਾਰਾ ਹੈ। (ਦੇਖੋ, ਅਧਜਾਯ ੧ ਅੰਕ ੨ ਦਾ ਭਾਵ)

ਅਗੇ ਹੁਣ ਫੇਰ ਗੁਰ ਨਾਨਕ ਦੇਵ ਜੀ ਤੋਂ ਲੈ ਦਸਾਂ ਹੀ ਸਤਿਗੁਰਾਂ ਦਾ ਮੰਗਲ ਹਰ ਅਧਜਾਯ ਦੇ ਅਰੰਭ ਵਿਚ ਵਾਰੀ ਵਾਰੀ ਇਕ ਇਕ ਕਰਕੇ ਕਥਨ ਕਰਨਗੇ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਪਾਵਸ[1] ਕਰਤਿ ਬਿਲਾਸ ਬਿਤਾਈ। ਬਹੁਰ ਨਵੀਨ ਅਪਰ* ਰਿਤੁ ਆਈ। ਸੁੰਦਰ ਸ਼ਰਦ ਸਾਰਦਾ ਮਾਨੋ[2]। ਬਦਨ ਚੰਦ੍ਰਮਾ ਬਿਮਲ ਪਛਾਨੋ॥੨॥ਅੰਬਰ ਬਰ ਨੀਲਾਂਬਰ ਲੀਨਾ[3]।ਜਾਂਕੇ ਸ਼ੁਭਤਿ ਪਯੋਧਰ[4]†ਪੀਨਾ।ਉਡਗਨ[5]ਭੂਖਨ ਜਰੇ ਜਰਾਊ ।ਲਲਿਤ ਮਰਾਲੰ[6] ਪਾਵਨ ਪਾਊ[7]॥ ੩ ॥ ਮ੍ਰਿਦੁਲ[8] ਕਮਲ ਕਰ[9] ਜਿਹ ਦੁਤਿ ਭੂਰੀ[10]। ਉਜਲ ਦੇਹਿ ਚੰਦ੍ਰਿਕਾ[11] ਰੂਰੀ।ਕਮਤੀ ਕਰਤਿ[12] ਤਪਤ ਸੀ ਕੁਮਤੀ[13]। ਸਦਾ ਬਧਾਵਤਿ ਸੀਤਲ ਸੁਮਤੀ ॥੪॥ ਘਰਘਰ ਪਿਤਰ ਪਰਾਹੁਨ ਆਏ। ਪੰਥੀ[14] ਪੁਰਿ ਨਿਜ ਪੰਥ[15]ਸਿਧਾਏ। ਪੂਜ ਪਾਇਤਾ ਚੰਡਿ ਗਨੇਸ਼ਾ[16]। ਰਿਪੁ[17] ਦੇਸ਼ਨ ਪਰ ਚਢੇ ਨਰੇਸ਼ਾ[18]॥੫॥ਭਏ ਸੇਤ[19] ਜਲਮੁਧ[20] ਜਲ ਹੀਨਾ।ਜਿਉਂ ਤਨ ਬਿਤੀ ਬੈਸ ਬਲੁ ਛੀਨਾ। ਨਾਸੇ ਅਲਪ[21]ਜੰਤੁ ਜੇ ਰਾਸੀ[22]। ਜਨੁ ਗਯਾਨੀ ਬਾਸ਼ਨਾ ਬਿਨਾਸ਼ੀ॥੬॥ਦੋਹਰਾ॥ਸੁੰਦਰ ਸੁਖ ਮੰਦਰ ਪ੍ਰਭੂ ਆਨੰਦ ਸਦਾ ਮੁਕੰਦ। ਅੰਤਰ ਮੁਖ ਥ੍ਰਿਤਿ ਸਰਦ ਮੈਂ ਕੀਨੀ ਬਹੁ ਜਗਬੰਦ[23]॥ ੭ ॥ ਚੌਪਈ ॥ ਤਿਹ ਪਾਛੇ ਬੇਦੀ ਕੁਲ ਕੇਤਾ। ਪੌਢੇ ਰਹਹਿ ਇਕਾਂਤਿ ਨਿਕੇਤਾ।ਸੰਤ ਸੁਮਤਿ ਜਿਹ ਸੁਨਹਿੰ ਬਿਲੋਕਹਿੰ ।ਤਹਿੰ ਜਾਵਹਿੰ ਕਬ ਕਬ ਤਜ ਓਕਹਿੰ[24]।੮। ਕਰਤਿ ਸਦਾ ਸੰਤਨ ਕੀ ਸੇਗਤਿ । ਨਹਿੰ ਬੈਠੈਂ ਅਗਜਾਤਨ[25] ਪੰਗਤਿ।ਨਿਰੰਕਾਰ ਕੀ ਕੀਰਤਿ ਗਾਵ।ਕਹਹਿੰ ਸੁਨਹਿੰ ਤਿਨਸੋਂ ਹਿਤ ਸਾਵ॥੯॥ਰੀਤਿ ਬਿਰਕਤਨ[26]

[1]ਬਰਖਾ ਰੁੱਤ–ਸਾਵਨ ਭਾਦੋਂ । [2]ਸ਼ਰਦ ਰੁਤ ਸਾਰਦਾ ਵਾਂਙੂ । ਸ਼ਰਦ ਰੁੱਤ–ਅੱਸੂ ਕੱਤਕ। [3]ਅਕਾਸ਼ ਹੀ ਮਾਨੋਂ ਸ਼ਾਰਦਾ ਨੇ ਨੀਲਾ ਕਪੜਾ ਓੜ੍ਹਿਆ ਹੈ। [4]ਬੱਦਲ। [5]ਤਾਰੇ। [6]ਸੁੰਦਰ ਹੰਸ। [7]ਪਵਿੱਤ੍ਰ ਪੈਰ। [8]ਕੋਮਲ । [9]ਹਥ। [10]ਬਹੁਤ। [11]ਚਾਂਦਨੀ। [12]ਘੱਟ ਕਰਦੀ ਹੈ। [13]ਤਪਤ ਵਰਗੀ ਖੋਟੀ ਬੁੱਧੀ। [14]ਮੁਸਾਫਰ। [15]ਰਸਤੇ । [16]ਪੂਜਕੇ ਚੰਡੀ ਤੇ ਗਣੇਸ਼ ਨੂੰ ਪੈਂਤੜਾ (ਬਾਹਰ ਧਰਕੇ) (ਅ) ਪੂਜਕੇ ਦੁਸਹਿਰੇ ਚੰਡੀ ਤੇ ਗਣੇਸ਼ ਨੂੰ। [17]ਵੈਰੀ ਦੇ। [18]ਰਾਜੇ ਚੜ੍ਹੇ। [19]ਚਿੱਟੇ । [20]ਝਰਨੇ । (ਅ) ਜਲਮੁਚ=ਬੱਦਲ । [21]ਛੋਟੇ । [22]ਸਾਹੇ । [23]ਜਗਤ ਦੇ ਬੰਦਨ ਜੋਗ ਨੇ। [24]ਘਰ ਛੱਡਕੇ। [25]ਅਗਜਾਨੀਆਂ ਦੀ। [26]ਵਿਰਾਗੀਆਂ।

*ਅਵਰ–ਪਾਠਾਂਤ੍ਰ ਹੈ। †ਪਯੋਧਰ ਸ਼ਲੇਖ ਹੈ, ਪਯੋਧਰ=ਬੱਦਲ ਹੀ ਜਿਸਦੇ ਪਯੋਧਰ=ਸਥਨ ਹਨ ਕਠੋਰ।

ਕੀ ਚਿਤ ਧਾਰੀ। ਤਜੇ ਜੰਜਾਰ ਜੁ ਹੁਤੇ ਸੰਸਾਰੀ। ਬੈਸ,ਗੋਤ[1],ਧਨ,ਜਾਤਿ, ਸਮਾਨਾ। ਬਚਨ ਸੁਨਨਿ ਕੀ ਜਿਨ ਰੁਚਿ[2] ਨਾਨਾ॥੧੦॥ਬੈਸਹਿੰ ਪਾਸ ਆਨ ਕਰਿ ਸੋਊ।ਬਾਲਪਨੇ ਮਹਿੰ ਖੇਲਤਿ ਜੋਊ ।ਉਦਾਸੀਨ ਤਿਨ ਸੋਂ ਤਬ ਐਸੇ। ਬਿਨਾ ਚਿਨਾਰੀ[3] ਮਿਲ ਹੈਂ ਜੈਸੇ॥੧੧॥ਅਸ ਬਿਧਿ ਦੇਖਿ ਮਾਤ ਮਨਚਿੰਤਾ। ਗਈ ਨਿਕਟਿ ਜਹਿੰ ਹੁਤੇ ਇਕੰਤਾ[4]। ਦਸ਼ਾ[5] ਦੇਖਿ ਸੁਤ ਕੀ ਬਿਸ- ਮਾਨੀ[6]। ਬੋਲੀ ਮਹਾਂ ਪ੍ਰੀਤਿ ਮੈਂ ਬਾਨੀ॥੧੨॥'ਸੁਨਹੁ ਤਾਤ[7] ! ਚਿਤ ਬਾਤ ਬਿਚਾਰੋ।ਨਿਜ ਕਾਰਜ ਕੀਜੈ ਨਿਰਧਾਰੋ[8]।ਤੁਝ ਕਿਉਂ ਬਨੈ ਫਕੀਰਨ ਸੰਗਾ। ਗ੍ਰਿਹਸਤ ਕਾਜ ਕਰਿਯੋ ਸ ਉਮੰਗਾ॥੧੩॥ਕ੍ਰਿਖੀ ਕਰਨ ਕੀ ਜੋ ਨਹਿੰ ਪ੍ਰੀਤੀ। ਬਨਜਹੁ ਬਨਜ ਸਿਖਹੁ ਅਸ ਰੀਤੀ।ਕਰਹੁ ਕਾਰ ਕੋ ਹੋਇ ਸੁਚੇਤਾ। ਖਰਚ ਸੰਭਾਰਹੁ ਅਪਨ ਨਿਕੇਤਾ ॥੧੪॥ ਕਰਿ ਉਪਾਇ ਜਬ ਦਰਬ ਉਪਾਵਹੁ*। ਭਲਿਬਿਧਿ ਸੰਚਹੁ[9]ਨਿਜ ਘਰਿ ਲਯਾਵਹੁ।ਕੋ ਖੱਤ੍ਰੀ ਤਬ ਕਰਹਿ ਨਿਹਾਰੂ[10]। ਲਖਹਿ ਕਮਾਊ ਸਹਿਤ† ਪਰਵਾਰੂ ॥ ੧੫ ॥ ਨਿਜ ਤਨਿਯਾ[11] ਤੁਝ ਦੇਯ ਬਿਵਾਹੀ । ਸੁਜਸੁ ਹੋਇ ਸਭਿ ਲੋਕਨ ਮਾਂਹੀ ।ਅਬ ਕਾਜਨਿ[12]ਤੇ ਲਖਹਿੰ[13] ਉਦਾਸੂ।ਮਿਲਕਰਿ ਮਨੁਜ[14]ਕਰਹਿੰ ਉਪਹਾਸੂ[15]।੧੬। ਕਹਹਿੰ-ਨਿਲਾਯਕ ਤਿਨ ਕੋ ਤਾਤ।ਕਛੂ ਨ ਕ੍ਰਿੱਤਿ ਕਰਨ ਕੀ ਗਯਾਤਾ[16]-।ਲਖਹਿੰ-ਦਾਰਿਦੀ[17] ਕੋ ਮਤਿ ਹੀਨਾ[18]-।ਕੋ ਭਾਖਹਿ-ਇਹ ਬਲ ਤੇ ਛੀਨਾ--॥੧੭॥ ਬੱਜ੍ਰ ਸਮਾਨ ਬਚਨ ਉਪਹਾਸੂ। ਕਹਹਿੰ ਸ਼ਰੀਕ ਈਰਖਾ ਜਾਸੂ।ਹਮ ਉਰ ਜਰੇ ਜਾਇੰ ਸੋ ਕੈਸੇ[19] ?। ਦੁਖਹਿੰ ਬਦਰਿ ਢਿਗ ਰੰਭਾ ਜੈਸੇ[20] ॥ ੧੮ ॥ ਸੰਗਤਿ ਤਜਹੁ ਫਕੀਰਨ ਕੇਰੀ।ਪੰਕਤਿ ਬੈਸਹੁ ਗਯਾਤਿਨਿ[21] ਹੇਰੀ। ਜਿਉਂ ਨਿਜ ਨਿਜ[22] ਕਰਿਹੀਂ ਸੋ ਕਾਜਾ। ਤਿਉਂ ਤੁਮ ਕਰਹੁ, ਤਾਤ ਲਖਿ ਲਾਜਾ[23]॥੧੯॥ਸੁਨੇ ਸਭੈ ਬਚ[24] ਜੋ ਕਹਿ ਮਾਤਾ। ਚਿੱਤ ਨ ਲਗੀਆ ਕੋਊ ਬਾਤਾ।ਪੁਨਿ ਪੜ- ਰਹੇ[25] ਪਾਇ ਮੁਖਿ ਬਸਨਾਂ[26]।ਤੂਸ਼ਨ[27] ਭਏ ਸੁ ਬੋਲੈ ਕਸ ਨਾ[28] ॥ ੨੦ ॥

---

[1]ਜਾਤ। [2]ਪ੍ਰੀਤੀ। [3]ਪਛਾਣ। [4]ਇਕੱਲੇ। [5]ਹਾਲਤ। [6]ਹੈਰਾਨ ਹੋਈ। [7]ਹੇ ਪੁਤ੍ਰ ! । [8]ਸੋਚ ਸਮਝਕੇ। [9]ਕੱਠਾ ਕਰੋਗੇ ਤੇ।[10]ਵੇਖੇਗਾ।[11]ਆਪਣੀ ਪੁੱਤ੍ਰੀ । [12]ਕੰਮਾਂ।[13]ਜਾਣਦੇ ਹਨ।[14]ਮਨੁੱਖ। [15]ਹਾਸਾ,ਠੱਠਾ। [16]ਸਮਝ। [17]ਦਲਿੱਦਰੀ। [18]ਬੁੱਧੀ ਹੀਨ। [19]ਕਿਵੇਂ ਸਹਾਰੇ ਜਾਣ।[20]ਜਿਵੇਂ ਬੇਰੀ ਪਾਸ ਕੇਲਾ ਦੁਖਦਾ ਹੈ । [21]ਸਨਬੰਧੀਆਂ ਦੀ । [22]ਆਪੋ ਆਪਣਾ। [23]ਹੇ ਪੁਤ੍ਰ ! ਲੱਜ ਨੂੰ ਸਮਝ । (ਅ) ਪਿਤਾ ਦੀ ਲਾਜ ਸਮਝ ਕੇ । [24]ਬਚਨ । [25]ਪੈ ਰਹੇ । [26]ਮੂੰਹ ਉਤੇ ਕਪੜਾ ਖਾਕੇ । [27]ਚੁੱਪ । [28]ਕੁਛ ਭੀ ਨਾ । (ਅ) ਕਿਸੇ ਨਾਲ ਬੀ ਨਾਂ ।

*ਪਾਠਾਂਤ੍ਰ—ਕਮਾਵਹੁ । †ਪਾਠਾਂਤ੍ਰ—ਸਭ ।

ਪਰਾਭਗਤਿ ਮਹਿੰ ਭਗਤ ਦਸ਼ਾ ਸੀ[1]। ਤਸ ਬਿਧਿ ਕੀਨੀ ਸ਼੍ਰੀ ਸੁਖ ਰਾਸੀ। ਰੈਨਦਿਵਸ[2] ਪਰ ਰਹੈਂ ਨਿਕੇਤਾ।ਬਿਚਰ[3]ਨ ਬੋਲਹਿੰ ਕਬਹਿ ਸੁਚੇਤਾ। ੨੧। ਭੇ ਉਨਮੱਤਿ[4] ਨਿਮਗਨ ਅਨੰਦਾ। ਸਰੁਜ ਲਖਹਿੰ ਨਰ ਤਨ ਸੁਖਕੰਦਾ[5]। ਖਾਨ ਪਾਨ ਨਹਿੰ ਰੁਚਿ ਸੋਂ ਕਰਿਹੀਂ।ਸ਼ਾਂਤਿ ਬ੍ਰਿੱਤਿ*ਮੁਖ ਭੂਸ਼ਨ[6]ਧਰਿਹੀਂ॥ ੨੨॥ਮਾਤ ਆਨ ਬਹੁ ਕਰਿ ਕਰਿ ਹੋਤੂ। ਅਸਨ[7] ਖੁਵਾਵਹਿ ਮਧੁਰ ਸਮੇਤੂ[8]। 'ਦੁਰਬਲ ਭਾ[9] ਤਵ ਤਾਤ ! ਸਰੀਰਾ[10]। ਕਿਉਂ ਨ ਕਹਹੁ ਨਿਜ ਰੁਜ[11] ਕੀ ਪੀਰਾ॥੨੩॥ ਆਨਨ ਪੀਤ[12], ਅਚੈਚਲ ਅੰਗਾ। ਬਿਗਸ[13] ਨ ਬੋਲਹੁ ਸੰਗ ਉਮੰਗਾ। ਨਿਜ ਸੈਗੀ ਕੇ ਸੰਗਮ ਮਾਂਹੀ[14]। ਮਿਲਿਕੈ ਬਿਚਰਤਿ ਕਿਉਂ ਤੁਮ ਨਾਂਹੀ? ॥੨੪॥ ਬਾਸੁਰ ਨਿਸਾ ਇਕਾਂਤ ਨਿਕੇਤੂ। ਪਰੇ ਰਹਹੁ, ਕਿਉਂ ਕਰਤਿ ਨ ਹੇਤੂ?ਰੁਚਿ ਸੋਂਅਸਨ ਕਰਤਿ ਨਹਿੰ ਖਾਨ।ਕਿਧੌਂਉਦਰ ਰੁਜ[15] ਕੋ ਬਲਵਾਨ[16]।੨੫। ਮੁਹਰਮੁਹੁ[17] ਜਨਨੀ[18] ਇਵ ਭਾਖੀ।ਸੁਤ ਉਪਚਾਰ[19] ਕਰਨ ਅਭਿਲਾਖੀ[20]। ਮਨ ਹੀ ਮਨਹਿ ਮਨਾਵ ਮਹੇਸ਼ਾ। ਪੂਜ ਚੰਡਿਕਾ ਬਹੁਰ ਗਨੇਸ਼ਾ†।੨੬।–ਸੁਤ ਸ਼ਰੀਰ ਕੋ ਕਰਹੁ ਅਰੋਗਾ।ਦੇਉਂ ਉਪਾਇਨ[21] ਜਸ[22] ਜਿਸ ਜੋਗਾ[23]–। ਬੰਦਹਿ ਕਰ ਧਰ ਪਰ ਧਰਿ ਸਿਰਕੋ[24]। ਨਮੋ ਕਰਹਿ ਸ਼੍ਰੀ ਲਖਮੀਬਰਕੋ[25]॥੨੭॥ ਸੁਤ ਕਰ ਗਹਿ ਕਰਿ[26] ਬਹੁਰੋ ਬੋਲੀ। 'ਕਹਹੁ ਆਪਨੀ ਪੀਰਾ ਖੋਲੀ। ਤਿਸ ਪਰ ਮੈਂ ਕਰਿਵਾਉਂ ਇਲਾਜਾ। ਬੈਦ ਬੁਲਾਇ ਬਿਲਮ ਬਿਨ[27] ਆਜਾ'॥੨੮॥ਅਸ਼ਟ[28] ਕਰੀ ਬੇਦੀ ਕੁਲਨਾਥਾ। ਉਤਰ ਨ ਦੇਂ ਕੋ ਜਨਨੀ ਸਾਥਾ । ਸੁਧਿ ਲੇਵਨ ਆਵਹਿੰ ਸਭਿ ਗਯਾਤੀ। ਜਿਨ ਕੋ ਨਹਿੰ ਅਸ ਰੀਤਿ ਸੁਹਾਤੀ ॥ ੨੯ ॥ ਭੋਜਨ ਖਾਤਿ ਨ ਪੀਵਤਿ ਨੀਰੂ। ਹੇਰਤਿ ਬੇਦੀ ਭਏ ਅਧੀਰੂ। ਭੂਰ ਬਿਸੂਰਤਿ[29] ਸਭਿ

---

[1]ਪਰਾਭਗਤੀ ਵਿਚ ਭਗਤ ਦੀ ਹਾਲਤ ਵਰਗੀ। [2]ਰਾਤ ਦਿਨ। [3]ਫਿਰਦੇ। [4]ਹੋਏ ਹਨ ਮਸਤ। [5]ਰੋਗ ਸਹਤ(ਬੀਮਾਰ)ਲਖਦੇ ਹਨ ਲੋਕੀ ਸੁਖਕੰਦਦੇਸਰੀਰਨੂੰ। [6]ਚੁੱਪ। [7]ਭੋਜਨ। [8]ਮਿੱਠੇ ਸਮੇਤ। [9]ਲਿੱਸਾ ਹੋਇਆ ਹੈ। [10]ਹੇ ਪੁਤ੍ਰ ਤੇਰਾ ਸਰੀਰ। [11]ਰੋਗ।[12]ਮੂੰਹ ਪੀਲਾ ਹੋ ਗਿਆ ਹੈ। [13]ਹੱਸਕੇ। [14]ਮੇਲੀਆਂ ਦੇਮੇਲ ਵਿਚ। [15]ਪੇਟ ਦਾ ਰੋਗ। [16]ਘੜੀ ਮੁੜੀ। [17]ਮਾਤਾ। [18]ਇਲਾਜ। [19]ਇੱਛਾਕੀਤੀ। [20]ਭੇਟਾ। [21]ਜੋਸੀ। [22]ਲਾਇਕ। [23]ਜਮੀਨ ਪੁਰ ਰਖਕੇਸਿਰ। [24]ਮਾਯਾ ਪਤੀ, ਈਸ਼ੂਰ ਨੂੰ। [25]ਹੱਥ ਫੜਕੇ। [26]ਦੇਰੀ ਤੋਂ ਬਿਨਾ ਭਾਵ ਛੇਤੀ। [27]ਚੁਧ। [28]ਝੁਰਦਾ ਹੈ।

*ਪਾਠਾਂਤ੍ਰ–ਸੱਤ ਬ੍ਰੱਤ। †ਮਾਤਾ ਅਪਣੇ ਉਸ ਸਮੇਂ ਦੇ ਮਤਿ ਅਨੁਸਾਰ ਦੇਵਤੇ ਮਨਾਉਂਦੀ ਹੈ, ਗੁਰੂ ਜੀ ਦੀ ਮਤ ਅਜੇ ਪਰਵਿਰਤਿਆ ਨਹੀਂ ਸੀ।

ਪਰਵਾਰੂ। ਰੁਜ[1] ਨ ਪਾਇ ਨਹਿੰ ਕਰਿ* ਉਪਚਾਰੂ[2] ॥ ੩੦ ॥ ਕਾਲੂ ਸੋਂ ਬੋਲੇ ਮਿਲਿ ਸੋਊ। 'ਤਵ ਤਨੁਜਹਿ[3] ਕੋ ਦੁਖ ਹੈ ਕੋਊ। ਤੂੰ ਨਿਚਿੰਤ ਫਿਰ ਹੈਂ ਕਹੁ ਕੈਸੇ?ਇਕ ਸੁਤ,ਬਹੁਰ ਰੁਜੀ[4] ਭਾ ਐਸੇ॥੩੧॥ਬੈਦ ਬੁਲਾਇ ਇਲਾਜ ਕਰੀਜੈ। ਦਰਬ ਲੋਭ ਨਹਿੰ ਰਿਦੈ ਧਰੀਜੈ। ਜੋ ਤਵ ਭਾਤ ਅਰੋਗ ਜਿਵੈਤੂ[5]। ਇਹ ਤੇ ਅਧਿਕ ਹੋਇ ਧਨਵੈਤੂ[6] ॥੩੨॥ ਸੁਤ ਸਨੇਹ ਕੋ ਮਨ ਤੇ ਤਜਾਗੀ। ਦਰਬ ਵਿਖੈ ਕਿਉਂ ਭਾ ਅਨੁਰਾਗੀ?'। ਤਰਕ[7] ਸੁਨਤਿ ਗਜ਼ਾ-ਤਿਨਿ ਕੀ[8] ਕਾਲੂ। ਹੁਤੋ ਅਨੁਜ[9] ਢਿਗ ਤਿਹਛਿਨ ਲਾਲੂ ॥ ੩੩ ॥ ਬੈਦ ਬੁਲਾਵਨ ਹੇਤ ਪਠਾਯਾ। ਲਾਲੂ ਤਿਹ ਘਰ ਜਾਇ ਬੁਲਾਯਾ। ਨਾਮ ਜਾਸ 'ਹਰਿਦਾਸ' ਹੁਲਾਸੀ। ਜਗੇ ਭਾਗ ਗਾ[10] ਢਿਗ ਸੁਖਰਾਸੀ॥੩੪॥ ਤਨ ਪਰ ਬਸਨ ਲਏ ਸੁਖਦਾਈ ॥ ਜਹਿੰ ਪੌਢੇ, ਆਯੋ ਤਿਹ ਥਾਂਈ। ਕਾਲੂ ਕਹੈ, 'ਸੁ ਬੈਦੰ ! ਸੁਨੀਏ। ਕਰ ਬਿਲੋਕ[11] ਇਹ ਰੁਜ ਕੋ ਗੁਨੀਏ[12]॥੩੫॥ਨਿਸ-ਦਿਨ ਪਰਸੋ ਰਹੈ ਸਹਿ ਆਲਸ[13]। ਖਾਨ ਪਾਨ ਕੀ ਕਰੈ ਨ ਲਾਲਸ[14]। ਪੀਤ ਬਦਨ[15]ਤਨਖੀਨ[16]ਕੁਛਾਰਾ।ਬੇਦਨ[17]ਪਾਇ[18]ਕਰਹੁ ਉਪਚਾਰਾ[19] ॥੩੬॥ ਸੁਨਿ ਕਰਿ ਬਚਨ ਬੈਦ ਬੁਧਿਵੰਤਾ। ਬੈਠਨੋ ਨਿਕਟ ਤਬਹਿ ਜਗ ਕੰਤਾ। ਆਨਨ ਪਰ ਤੇ ਬਸਨ ਉਘਾਰਾ[20]। ਹੇਰਤਿ ਧਮਨੀ[21] ਕਰ ਕਰ ਧਾਰਾ[22] ॥੩੭॥ ਬੈਦ ਬਦਨ ਦੁਖ ਕਦਨ[23] ਸੁ ਦੇਖਾ। ਜਿਸ ਕੋ ਮਨੁ ਅਨੁ-ਕੰਪ[24] ਬਿਸ਼ੇਖਾ[25]।ਕਰ ਤੇ ਕਰਖ ਲਯੋ[26] ਨਿਜ ਕਰ ਕੋ। ਉਠ ਬੈਠੇ ਦੇਵਨ ਮਤਿ ਬਰਕੋ[27]॥੩੮॥ਬਚ ਬੋਲੇ ਉਤਪਲ ਦਲ[28]ਲੋਚਨ। ਸੁਖਦ[29] ਅਚਲ ਭੁਵ ਬੰਧ ਬਿਮੋਚਨ[30]। 'ਗਹਹੁ ਹਾਥ ਕੇ ਸਾਥ ਸੁ ਹਾਥਾ[31]। ਕਸ਼ਾ ਤੁਮ ਜੀਉ ਕਹਹੁ ਨਿਜ ਗਾਥਾ[32]?'।੩੯।ਸੁਨਿ ਕਰਿ ਭੇਖਕ[33]ਬਚਨ ਉਚਾਰੇ। 'ਹੌਂ ਹੇਰੌਂ ਜੋ ਰੋਗ ਤੁਮਾਰੇ। ਪਿੱਤ[34], ਵਾਇ[35], ਕਫ[36], ਸ਼ੋਣਤ[37] ਚਾਰੂ।

---

[1]ਰੋਗ। [2]ਇਲਾਜ, ਦਵਾ। [3]ਪੁੱਤ੍ਰ ਨੂੰ। [4]ਰੋਗੀ। [5]ਜੀਵੇਗਾ। [6]ਧਨੀ। [7]ਬੋਲੀ। [8]ਸਨਬੰਧੀਆਂ ਦੀ। [9]ਛੋਟਾ ਭਰਾ। [10]ਗਿਆ। [11]ਹੱਥ ਵੇਖਕੇ। [12]ਰੋਗ ਪਛਾਣੇ। [13]ਸੁਸਤੀ ਨਾਲ। [14]ਇੱਛਾ। [15]ਪੀਲਾ ਮੁਖ। [16]ਸ਼ਰੀਰ ਲਿੱਸਾ। [17]ਬੀਮਾਰੀ। [18]ਲੱਭਕੇ। [19]ਇਲਾਜ, ਦਵਾ। [20]ਕਪੜਾ ਲਾਹ ਦਿੱਤਾ। [21]ਨਾੜੀ। [22]ਹਥ ਵਿਚ ਹਥ ਫੜਕੇ। [23]ਦੁਖਨਾਸ਼ ਕਰਨ ਵਾਲੇ ਨੇ। [24]ਕਿਰਪਾ। [25]ਬਹੁਤ। [26]ਖਿੱਚ ਲਿਆ। [27]ਸ੍ਰੇਸ਼ਟ ਮਤ ਦੇਣ ਵਾਸਤੇ। [28]ਕਵਲਪੱਤ੍ਰ ਵਤ ਅੱਖਾਂ ਵਾਲੇ (ਗੁਰੂ ਜੀ)। [29]ਸੁਖਦਾਤੇ। [30]ਸੰਸਾਰ ਬੰਧਨ ਤੋਂ ਮੁਕਤ ਕਰਨ ਵਾਲੇ। [31]ਆਪਣੇ ਹਥ ਨਾਲ (ਮੇਰਾ) ਹਥ ਫੜਕੇ। [32]ਕਥਾ। [33]ਵੈਦ ਨੇ। [34]ਸੁਫਰਾ। [35]ਵਾਈ। [36]ਬਲਗਮ। [37]ਲਹੂ।

*ਪਾਠਾਂਤ੍ਰ—ਹੋਇ—,—ਕਰਿ।

ਇਨ ਤੇ ਤਨ ਮਹਿੰ ਹੋਤਿ ਵਿਕਾਰੂ[1]॥੪੦॥ਜਿਹਕੋ ਮੈਂ ਵਿਕਾਰ[2]ਅਬ ਹੇਰੋਂ। ਤਿਹ ਪਰ ਕਰਿ ਉਪਚਾਰ[3] ਨਿਬੇਰੋਂ[4]।ਪਥ[5]ਕੋ ਰਾਖ ਔਖਧੀ ਖਾਵਹੁ। ਹੁਇ ਅਰੋਗ ਤਨ ਤੇ ਸੁਖ ਪਾਵਹੁ ॥੪੧ ॥ ਅਸਨ ਖਾਨ ਕੀ ਰੁਚਿ ਉਪਜੈ ਹੈ। ਨਿਰਬਲ ਦੇਹਿ ਬਲੀ ਪੁਨ ਹ੍ਵੈ ਹੈ[6]। ਬੈਦ ਬਚਨ ਸੁਨਿ ਪੰਕਜਬਦਨਾ।ਤਿਹ ਪ੍ਰਤਿ ਬੋਲੇ ਸਭਿ ਸੁਖ ਸਦਨਾ ॥੪੨॥ ਸ੍ਰੀ ਮੁਖਵਾਕ:—

ਸਲੋਕ ਮਃ ੧ ॥

ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ॥ ੧ ॥*ਮਃ ੨ ॥ ਵੈਦਾ ਵੈਦੁ ਸੁ ਵੈਦੁ ਤੂ ਪਹਿਲਾ ਰੋਗੁ ਪਛਾਨੁ ॥ ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥ ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥ ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥ ੨ ॥

ਚੌਪਈ॥ਲਗਜੋ ਆਦਿ[6] ਕੋ ਹਉਮੈ ਰੋਗੂ। ਜਿਹ ਤੇ ਮਹਾਂ ਦੁਖੀ ਸਭਿ ਲੋਗੂ। ਜਗ ਮਹਿੰ ਜਨਮ ਮਰਨ ਕੋ ਕਾਰਨ[7]। ਕਿਹ ਉਪਚਾਰ[8] ਨ ਹੋਤਿ ਨਿਵਾਰਨ[9] ॥੪੩॥ ਅਪਨ ਆਪ ਕੋ ਹੋਰਹੁ ਆਮੀ[10]। ਕਰਹੁ ਅਵਰ ਕੋ ਕੈਸ ਅਨਾਮੀ[11]। ਜਿਸ ਭੇਖਜ[12] ਤੇ ਹਉਮੈ ਜਾਈ। ਅਬਚਲ[13] ਸੁਖ ਵਸਿਹੈ ਤਨ ਆਈ ॥੪੪॥ ਸੋ ਉਪਚਾਰ ਕਰੋ ਜੇ ਕੋਊ। ਨਿਜ ਰੁਜ ਖੋਇ ਬੈਦ ਭਲ ਸੋਊ। ਜਨਮ ਮਰਨ ਤੇ ਮੁਕਤਾ ਹੋਈ।ਬਹੁਰ ਨ ਰੋਗ ਬਿਆਪੈ ਕੋਈ ॥੪੫॥ ਰੁਜ ਪਰਖਨ ਪੁਨ ਤਿਨ ਕੋ ਹਰਨੇ[14]। ਸੁਨਜੋ ਚਹਿਤਿ ਹੋ ਮਨ ਦਿਢ ਕਰਨੇ[15]। ਤੌ ਉਚਰਹੁੰ, ਨਿਜ ਹਿਰਦੇ ਚਾਹੂ[16]।ਸਭੈ ਕਹੋਂ ਮੈਂ ਤੁਮਰੇ ਪਾਹੂ[17] ॥੪੬॥ ਅਸ ਬਿਧਿ ਸੁਨੇ ਬੈਦ ਬਚ ਜਬਹੀ।ਬਿਸਮੈ ਹੋਇ ਵਿਚਾਰਤਿ ਤਬਹੀ।—ਕੋ ਕੋ ਨਰ ਇਹ ਨੁਤਹਿ[17] ਉਚਾਰੀ। ਸੁਨਤਿ ਹੁਤੋ ਅਬ ਨੈਨ ਨਿਹਾਰੀ ॥੪੭॥ ਕਲਵਾਨ ਇਹ ਸਤਿ ਅਵਤਾਰਾ। ਬੂਝ ਲੇਉਂ ਮੈਂ ਹੁਇ ਨਿਸਤਾਰਾ—। ਅਸ ਵਿਚਾਰ ਕਰਿ ਬੈਦ ਸਿਆਨਾ। ਬੰਦ ਹਾਥ ਦੋ ਬਚਨ

---

[1]ਵਿਗਾੜ। [2](ਚਹੁਵਾਂ ਵਿਚੋਂ) ਜਿਸ ਦਾ ਵਿਕਾਰ। [3]ਦਵਾ। [4]ਦੂਰ ਕਰਾਂਗਾ। [5]ਪਰਹੇਜ਼। [6]ਪਹਿਲੇ ਦਾ। [7]ਸਬੱਬ।[8]ਕਿਸੇ (ਥੀ) ਦਵਾਈ ਨਾਲ। [9]ਦੂਰ। [10]ਰੋਗੀ। [11]ਅਰੋਗ। [12]ਦਵਾ। [13]ਅਬਿਨਾਸ਼ੀ। [14]ਦੂਰ ਕਰਨਾਂ। [15]ਮਨ ਟਿਕਾ ਕੇ। [16]ਜੇ ਤੇਰੇ ਹਿਰਦੇ ਚਾਹ ਹੈ ਤਾਂ ਉਚਾਰਾਂ।[17]ਸਿਫਤ।

*ਇਹ ਦੂਜਾ ਸਲੋਕ ਮਃ ੨ ਦਾ ਹੈ—ਸ਼੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰ ਨਾਨਕ ਦੇਵ ਜੀ ਦੇ ਉਸ ਵੇਲੇ ਦੇ ਭਾਵ ਤੇ ਉਚਰੇ ਪਦਾਂ ਨੂੰ ਅਦਾ ਕਰਨ ਲਈ ਲਿਖਿਆ ਸਹੀ ਦੱਸਦਾ ਹੈ, ਇਸੇ ਕਰਕੇ ਕਵਿ ਜੀ ਨੇ ਉਸਨੂੰ ਏਥੇ ਵਰਤ ਲਿਆ ਜਾਪਦਾ ਹੈ।

ਬਖਾਨ॥੪੮॥"ਤੁਮਰੇ ਬਚਨ ਸੁਨਨਿ ਅਭਿਲਾਖਾ। ਵਧੀ ਮੋਹਿ ਮਨ ਜਿਉਂ ਤਰੁ[1] ਸ਼ਾਖਾ[2]। ਕਰੁਨਾ ਕਰਿ ਜੋ ਸਭਿ ਥਿਰਤਾਂਤਾ। ਕਹਹੁ ਆਪ ਜਿਉਂ ਮੁਝ ਹੁਇ ਸ਼ਾਂਤਾ[3]॥੪੯॥ ਕਮਲ ਬਦਨ ਕਰੁਨਾ ਗੁਨਮੰਦਿਰ। ਬੋਲੇ ਬਚਨ ਮ੍ਰਿਦੁਲ ਬਰ ਸੁੰਦਰ। "ਤਨ ਹਉਮੈ ਮਮਤਾ ਜੁ ਘਨੇਰੀ। ਸਭਿ ਬ੍ਯਾਧਨਿ[4] ਕੀ ਮੂਲ[5] ਵਡੇਰੀ॥੫੦॥ ਆਤਮ ਤਨ ਤੇ ਲਖੀਐ ਨਜਾਰੇ[6]। ਚੇਤਨ ਜੜ੍ਹ ਨੀਕੇ ਨਿਰਧਾਰੇ[7]। ਨਿਰਵਿਕਾਰ ਪੁਨ ਜਾਨਿ ਅਸੰਗਾ[8]।ਭ੍ਰਮ ਭੰਗਹੁੰ ਤਬ ਹੈ ਇਹ ਭੰਗਾ॥ ੫੧ ॥ ਪਰਗੁਨ[10] ਪਰਧਨ[11] ਪਰਨ[12] ਪ੍ਰਸੰਸਾ[13]। ਜਰੈ ਨ ਇਹੁ[14],ਜੁਰ[15] ਲਖੋ[16] ਨਿ ਸੰਸਾ[17]। ਸਭਿ ਜੀਵਨ ਸੋਂ ਮੈਤ੍ਰੀ[18] ਕਰਨੀ। ਤਿਹ ਕੋ[19] ਇਹ ਔਖਧਿ ਬਰ ਹਰਨੀ[20]॥੫੨॥ ਜਿਉਂ ਮਿੱਤ੍ਰਨਿ ਸੁਖ ਲਖਿ ਕਰਿ ਸੁਖੀਆ।ਤੈਸੀ ਬ੍ਰਿੱਤਿ ਸਭਿਨਿ ਸੋਂ ਰਖੀਆ।ਨਿਜ ਗੁਣ[21],ਧਨ,ਨਿਜਜਸ ਬਿਸਤੀਰਨ।ਕਰਤਿ ਮਾਨ,ਇਹ ਹੈ ਵਡਜੀਰਨ[22]॥੫੩॥ਲਖਿ ਕਰਿ ਸਭਿ ਹਰਿ ਕੀ ਵਡਿਆਈ।ਰਿਦੇ ਗਰੀਬੀ ਚੂਰਨ ਖਾਈ। ਹਰਿ ਸਿਮਰਨ ਰੁਚਿ ਸੋਂ ਲਿਵਲਾਗੀ।ਲਖਹਿ ਅਰੁਜ[23]ਇਹ ਭੂਖ ਸੁ ਜਾਗੀ॥੫੪॥ਬਿਸ਼ੈ ਬਾਸ਼ਨਾ ਤ੍ਰਿਸ਼ਨਾ ਖਾਂਸੀ। ਦਿਨਪ੍ਰਤਿ ਬਰਧਤਿ ਕਬ ਨ ਬਿਨਾਸ਼ੀ। ਮਿੱਥ੍ਯਾ ਸਭਿਹਿ ਪਦਾਰਥ ਜਾਨੀ।ਇਹ ਚਟਨੀ ਤਿਹ ਕਰਿਹੀ ਹਾਨੀ॥੫੫॥ ਕਾਮ ਕ੍ਰੋਧ ਅਰੁ ਮੋਹ ਤ੍ਰਿਦੋਖੂ[24]। ਜਿਨ ਸਭਿ ਜੀਵਨ ਕੀ ਸੁਧ[25] ਸੋਖੂ[26]।ਸਭਿਗੁਰ ਬਚਨ ਤੌਬੋ ਸੁਰਪੂਰੀ[27]।ਨਿਤ ਸੇਵਹਿ ਤਿਹ,ਸੋ ਹੋਇ ਦੂਰੀ॥੫੬। ਬਮਨ[28]ਰੋਗ ਕਰਿਹੀ ਪਰਨਿੰਦਾ[29]।ਹਟਹਿ, ਲਖਹਿ ਸਭਿ ਤੇ ਨਿਜ-ਮੰਦਾ[30]। ਅਸ ਬਿਧਿ ਕੇ ਰੁਜ ਸੋਂ ਮਨ ਪੂਰਨ।ਮਿਟਹਿ ਸੇਵ ਗੁਰ ਪਦ ਰਜ[31] ਚੂਰਨ[7]॥੫੭॥ ਕਮਲ ਬਦਨ ਤੇ ਬਚਨ ਸੁਨੇ ਜਬ। ਬੈਦ ਬਿਚੱਛਨ[32] ਨਿੰਮ੍ਰਿ ਭਯੋ ਤਬ। ਨਿਜ ਮਨ ਕੋ ਮੁਨਸਬ[33] ਹੁਇ ਤਬਹੀ।ਕਹੇ ਜਿ ਰੁਜ[34]

---

[1]ਦਰਖਤ ਦੀ। [2]ਟਾਹਣੀ। [3]ਸ਼ਾਂਤੀ। [4]ਰੋਗਾਂ ਦੀ। [5]ਜੜ੍ਹ। [6]ਜਾਣੋਂ ਵੱਖਰਾ। [7]ਜੜ੍ਹ ਚੇਤਨ ਦਾ ਚੰਗੀ ਤਰ੍ਹਾਂ ਨਿਰਣਾਂ ਕਰੋ। [8]ਨਿਰਾਲਾ। [9]ਨਾਸ਼ ਕਰੋ। [10]ਪਰਾਏ ਗੁਣ। [11]ਪਰਾਇਆ ਧਨ। [12]ਪਰਾਇਆਂ ਦੀ। [13]ਸਿਫਤ। [14]ਇਹ ਨਾ ਸਹਿ ਸਕਣਾ। [15]ਤਾਪ। [16]ਜਾਣੋਂ। [17]ਨਿਰਸੰਸੇ। [18]ਮਿੱਤ੍ਰਤਾ। [19]ਉਸ (ਤਾਪ)ਨੂੰ। [20]ਦੂਰ ਕਰਨ ਲਈ ਚੰਗੀ ਦਵਾ ਹੈ। [21]ਆਪਣੇ ਗੁਣ। [22]ਬੜਾ ਪੁਰਾਣਾ ਰੋਗ (ਅ) ਅਜੀਰਣ=ਅਣਪਾਚਾ। [23]ਅਰੋਗ। [24]ਵਾਯੂ,ਪਿਤ, ਕਫ ਤਿੰਨਾਂ ਦਾ ਦੁਖ-ਸੰਨ੍ਹ। [25]ਸੋਝੀ। [26]ਸੁਕਾ ਦਿੱਤੀ ਹੈ। [27]ਮਾਰੇ ਹੋਏ ਤਾਂਬੇ ਦੀ ਪੁੜੀ ਹੈ। [28]ਉਲਟੀ ਦਾ ਰੋਗ ਹੈ। [29]ਪਰਾਈ ਨਿੰਦਾ ਕਰਨੀ। [30]ਦੂਰ ਹੋ ਜਾਏਗਾ ਜੇ ਆਪ ਨੂੰ ਮੰਦਾ ਜਾਣੇ। [31]ਧੂੜੀ। [32]ਚਤੁਰ। [33]ਇਨਸਾਫ ਕਰਨ ਵਾਲਾ, ਮੁਨਸਿਫ। [34]ਰੋਗ।

ਲਖਿ ਲੀਨੇ ਸਭਿ ਹੀ ॥ ੫੮ ॥ ਕਰ ਬਿਬ[1]* ਬੈਦਤਿ[2]ਬਿਨੈ ਬਖਾਨੀ। 'ਹੌਂ ਹੇਰਨੋ ਹ੍ਵੈਕਰਿ ਅਨਜਾਨੀ। ਜਸ ਇੱਛਾ ਕਰੀਏ ਤਸ ਲੀਲ੍ਹਾ। ਮਹਾਂਪੁਰਖੁ ਤੁਮ ਗੁਨੀ ਗਹੀਲਾ ॥ ੫੯ ॥ ਤੁਮਰੇ ਬਚਨਨ ਮੋਹਿ ਅਬਿੱਦਯਾ। ਬਾਨ[3] ਲੱਛ[4] ਜਿਉਂ ਕੀਨੀ ਭਿੱਦਯਾ[5]। ਆਮੀ[6] ਹੋਵਨ ਬਹੁਰ ਅਨਾਮੀ[7]। ਲਖਿ[8] ਲਿਯ[9] ਗਤਿ[10] ਸਭਿ ਹੁਇ ਤਵ ਸਾਮੀ[11] ॥ ੬੦ ॥ ਅਬ ਮੁਝ ਪਰ ਇਹ ਕਰੁਨਾ ਕਰੀਏ। ਮਨ ਕੋ ਰੋਗ ਸਗਲ ਪਰਿਹਰੀਏ'। ਸ਼੍ਰੀ ਗੁਰ ਕਹਯੋ 'ਕਰੋ ਸਭਿ ਸੰਗਾ। ਦਿਨ ਥੋਰਨ ਮੈਂ ਹੋਵਹਿ ਭੰਗਾ[12] ॥ ੬੧॥ ਮਨਿ ਸੁਖ ਪਾਇ ਕਰੀ ਪਦ ਬੰਦਨਾ।ਮਹਿਮਾ ਜਾਨੀ ਕੁਮਤਿ ਨਿਕੰਦਨ[13]। ਗਯੋ ਸਦਨ ਸੇਵਨੋ ਸਭਿ ਸੰਗਾ।ਮੋਖ ਉਚਿਤ[14]ਭਾ ਉਰ ਭ੍ਰਮ ਭੰਗਾ[15] ॥ ੬੨॥ ਦੋਹਰਾ ਅਸ ਬਿਧਿ ਬੈਦ ਉਧਾਰ ਕਰਿ[16] ਸ਼੍ਰੀ ਗੁਰ ਕਰੁਨਾ ਖਾਨ। ਸਦਾ ਬਦਨ ਤੇ ਨਾਮਜਪ ਧਰਹੁ ਰਿਦੇ ਨਿਤ ਧਯਾਨ ॥ ੬੩ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਬੈਦ ਪ੍ਰਸੰਗ' ਬਰਨਨੰ ਨਾਮ ਤ੍ਰਯੋਦਸ਼ਮੋ ਅਧਜਾਯ ॥ ੧੩ ॥

੧੪. [ਗੁਰ ਨਾਨਕ ਮੰਗਲ। ਖਰਾ ਸੋਦਾ ਕਰਨ ਜਾਣਾ]।

ਦੋਹਰਾ ॥ ਸ਼੍ਰੀ ਨਾਨਕ ਸੁਖ ਸਿੰਧੁ ਕੋ ਹਾਥ ਜੋਰਿ ਪਰਨਾਮ।
ਜਿਸ ਕਰੁਨਾ ਤੇ ਵਡ ਅਘੀ ਪਾਵਹਿੰ ਗਤਿ ਬਿਸਰਾਮ ॥ ੧ ॥

{ ਸਿੰਧੁ=ਸਮੁੰਦਰ [ਸੰਸ:, ਸਿੰਧ੍]। ਪਰਨਾਮ=ਨਮਸਕਾਰ।
ਅਘੀ=ਪਾਪੀ, [ਸੰਸ:, ਅਘ=ਪਾਪ]। ਗਤਿ=ਮੁਕਤੀ।
ਬਿਸਰਾਮ=ਆਰਾਮ, ਟਿਕਾਉ, [ਸੰਸ:, ਵਿਸ਼੍ਰਾਮ]। }

ਅਰਥ—ਸੁਖਾਂ ਦੇ ਸਮੁੰਦਰ ਸ਼੍ਰੀ (ਗੁਰੂ) ਨਾਨਕ (ਦੇਵ ਜੀ) ਨੂੰ ਮੇਰੀ ਹੱਥ ਜੋੜਕੇ ਨਮਸਕਾਰ ਹੈ, ਜਿਨ੍ਹਾਂ ਦੀ ਕ੍ਰਿਪਾ ਨਾਲ ਵਡੇ ਪਾਪੀ (ਜੀਉਂਦਿਆਂ ਆਤਮ) ਆਰਾਮ (ਪਾਉਂਦੇ ਹਨ ਅਤੇ ਮਰਕੇ) ਮੁਕਤੀ ਪ੍ਰਾਪਤ ਕਰਦੇ ਹਨ।

ਭਾਵ—ਹੁਣ ਫੇਰ ਦਸਾਂ ਸਤਿਗੁਰਾਂ ਦੀ ਆਰਾਧਨਾ ਰੂਪ ਨਮਸਕਾਰਾਤਮਿਕ ਮੰਗਲ ਕਰਦੇ ਹਨ। ਪਹਿਲਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਨਮਸ਼ਕਾਰ ਕਰਦੇ ਹਨ, ਜਿਨ੍ਹਾਂ ਦੀ ਮੇਹਰ ਨਾਲ ਪਾਪੀਆਂ ਦੇ ਪਾਪ ਖੀਣ ਹੋ ਜਾਂਦੇ ਹਨ, ਜਿਸ ਦਾ ਫਲ ਇਹ ਹੁੰਦਾ ਹੈ ਕਿ ਉਹ 'ਲੋਕ ਸੁਖੀ ਪਰਲੋਕ ਸੁਹੇਲੇ' ਹੋ ਜਾਂਦੇ ਹਨ।

---

[1]ਹਥ ਦੋਵੇਂ। [2]ਜੋੜਕੇ। [3]ਤੀਰ। [4]ਨਿਸ਼ਾਨਾ। [5]ਵਿੰਨ੍ਹ ਦਿੱਤੀ। [6]ਰੋਗੀ। [7]ਅਰੋਗੀ। [8]ਜਾਣ। [9]ਲੀਤੀ ਹੈ। [10]ਹਾਲਤ। [11]ਆਪਦੀ ਸ਼ਰਣ ਹੋਕੇ। [12]ਨਾਸ਼ ਹੋ ਜਾਏਗਾ। [13]ਖੋਟੀ ਬੁੱਧ ਦੇ ਨਾਸ਼ ਕਰਨ ਵਾਲੇ ਗੁਰੂ ਜੀ ਦੀ। [14]ਲਾਇਕ। [15]ਨਾਸ਼ ਹੋ ਗਿਆ। [16]ਕੀਤਾ।

*ਪਾਠਾਂਤ੍ਰ-ਬਿਯ।

[ਸਤਿਗੁਰ ਮਿਹਰ ਦਾ ਭਰੋਸਾ ਤੇ ਫਲ]

ਚੌਪਈ ॥ ਤਿਹ ਕਰੁਨਾ ਕੀ ਹਮਰੇ ਟੇਕੂ। ਸੁਮਤਿ ਨ ਉਕਤਿ ਨ ਮੁਝ ਉਰ ਏਕੂ। ਰੁਚਿ ਊਚੀ ਮਨ ਕੀ ਮਤਿ ਕੀਰਾ। ਮਿਲੈ ਨ ਕੌਡੀ ਚਾਹਉਂ ਹੀਰਾ॥੨॥ਜਿਉਂ ਜਿਉਂ ਮਤਿ ਦੇ ਮੁਝਹਿ ਬੁਲਾਈਂ। ਤਿਉਂ ਤਿਉਂ ਲਿਖੌਂ ਕਥਾ ਸੁਖਦਾਈ। ਸ਼ਕਤਿ ਨਹੀਂ ਇਕ ਪਦ ਰਚਨਾਂ ਕੀ। ਗੰਥ ਕਰਨ ਇਹ ਕਰੁਨਾ ਤਾਂਕੀ॥ ੩ ॥

[ਟੇਕੂ=ਟੇਕ, ਆਸਰਾ, ਓਟ। ਸੁਮਤਿ=ਸੋਝ਼ਟ ਬੁੱਧੀ।]
< ਉਕਤਿ=ਜੁਗਤ, ਦਲੀਲ, ਬਾਦਲੀਲ ਲਿਖਣ ਦੀ ਜਾਚ। [ਸੰਸ:, >
[ਉਕ੍ਤਿ=ਬਾਣੀ, ਬਚਨ]। ਕੀਰਾ=ਕੰਗਾਲ; ਹੋਛੀ।]

ਅਰਥ–(ਉਪਰ ਕਹੀ) ਉਸ ਮੇਹਰ ਦਾ ਸਾਨੂੰ ਆਸਰਾ ਹੈ, (ਉਂਵ ਆਪਣੇ ਆਪ ਵਿਚ) ਮੇਰੇ ਦਿਲ ਵਿਚ ਨਾ ਸੋਝ਼ਟ ਬੁੱਧੀ ਹੈ ਨਾ ਬਾਦਲੀਲ ਲਿਖਣ ਦੀ ਜਾਚ ਇਕ (ਗੱਲ ਭੀ ਨਹੀਂ)। ਮਨ ਦੀ (ਆਪਣੀ) ਮਤਿ ਤਾਂ ਹੋਛੀ ਹੈ ਤੇ ਰੁਚੀ (ਬੜੀ) ਉੱਚੀ ਹੈ, (ਜਿਵੇਂ) ਮੰਗ ਤਾਂ ਰਿਹਾ ਹਾਂ ਹੀਰਾ, ਪਰ (ਹੱਕ) ਪ੍ਰਾਪਤ ਕਉਡੀ (ਦਾ) ਭੀ ਨਹੀਂ।

(ਪ੍ਰਸ਼ਨ–ਫਿਰ ਲਿਖ ਕਿਵੇਂ ਰਹੇ ਹੋ ?)

(ਉਤ੍ਰ)–ਜਿਵੇਂ ਜਿਵੇਂ (ਸ਼੍ਰੀ ਗੁਰੂ ਨਾਨਕ ਦੇਵ ਜੀ) ਬੁੱਧੀ ਦੇਕੇ ਮੈਨੂੰ ਬੁਲਾਉਂਦੇ ਹਨ, ਤਿਵੇਂ ਤਿਵੇਂ ਮੈਂ (ਉਨ੍ਹਾਂ ਦੀ) ਸੁਖ ਦੇਣਹਾਰੀ ਕਥਾ ਲਿਖ ਰਿਹਾ ਹਾਂ, (ਮੇਰੇ ਵਿਚ ਆਪਣੀ) ਸ਼ਕਤੀ ਇਕ ਪਦ ਰਚਨ ਦੀ ਬੀ ਨਹੀਂ ਹੈ, ਗ੍ਰੰਥ ਜੋ ਰਚ ਰਿਹਾ ਹਾਂ ਇਹ ਉਨ੍ਹਾਂ ਦੀ ਹੀ ਮੇਹਰ ਹੈ ॥ ੩ ॥

ਭਾਵ–ਇਸ ਛੰਦ ਵਿਚ ਕਵਿ ਜੀ ਨੇ ਆਪਣੇ ਛੰਦ ਰਚਨ ਵਿਚ 'ਸਤਿਗੁਰਾਂ ਦੀ ਮੇਹਰ ਤੇ ਉਨ੍ਹਾਂ ਤੋਂ ਪ੍ਰਾਪਤ ਬਲ ਨੂੰ' ਆਪਣੇ ਲਿਖਣ ਦਾ ਕਾਰਨ ਦੱਸਿਆ ਹੈ। ਜਿਸ ਗੱਲ ਲਈ ਸ਼ਾਰਦਾ ਨੂੰ ਯਾਦ ਕਰਿਆ ਕਰਦੇ ਹਨ ਏਥੇ ਸਪਸ਼ਟ ਹੋ ਗਿਆ ਕਿ ਉਹ ਕਵਿ ਕੁਲ ਮਰਯਾਦਾ ਦਾ ਨਿਰਬਾਹ ਕਰਦੇ ਹਨ ਤੇ ਉਹਨਾਂ ਦੀ ਆਪਣੀ ਭਾਵਨਾ ਕਵਿਤਾ ਵਿਚ ਸਹਾਇਤਾ ਦੀ ਸਤਿਗੁਰ ਨਾਨਕ ਦੇਵ ਜੀ–ਆਪਣੇ ਇਸ਼ਟ ਦੇਵ–ਪਰ ਹੈ, ਜਿਸ ਦਾ ਏਥੇ ਇਕਰਾਰ ਕਰਦੇ ਹਨ ।

ਸ਼੍ਰੀ ਬਾਲਾ ਸੰਧੁਰ ਵਾਚ ॥ ਚੌਪਈ ॥ ਸ਼੍ਰੀ ਅੰਗਦ ! ਸੁਨੀਏ ਕਹਿ ਬਾਲਾ। ਸ਼੍ਰੀ ਸਤਿਗੁਰ ਕੀ ਕਥਾ ਰਸਾਲਾ*।ਕੋਇਕ ਦਿਨ ਪਰਿ ਰਹੇ ਨਿਕੇਤੂ[1]। ਬਿਚਰਹਿਂ ਨਹਿਂ[2] ਬੇਦੀ ਕੁਲ ਕੇਤੂ॥੪॥ਕਥਹਿ ਕਰਹਿ ਕਾਲੂ ਪਰਤੀਤੂ[3]।ਬਚਨ

[1]ਘਰ। [2]ਫਿਰਦੇ ਨਹੀਂ ਹਨ। [3]ਨਿਹਚਾ ਕਰ ਲੈਂਦਾ ਹੈ। *ਪਾਠਾਂਤ੍ਰ–ਬਿਸਾਲਾ।

ਸੁਨਤਿ ਬਿਸਮੈ ਹੁਇ ਚੀਤੂ। ਬਹੁਰ ਦੇਇਮਾਯਾ ਭਰਮਾਈ।ਰਿਦੈ ਕੁਤਰਕ ਅਨੇਕ ਉਠਾਈ॥੫॥[1]ਬਚਨ ਕਹਿਨ ਮੈਂ ਇਹ ਗੁਣ ਸਾਲੀ[1]। ਧਨ ਖਟਨੇ ਕੀ ਜਾਨਿ ਨ ਚਾਲੀ[2]।ਸੁਨਿ ਸੁਨਿ ਬਚ[3] ਨਰ ਕਰਹਿੰ ਵਡਾਈ। ਧਨਹਾਨੀ ਇਹ ਭੇਦ ਨ ਪਾਈ[7] ॥੬॥ ਪੁਨ ਰਿਤੁ ਪਰਵਿਰਤੀ ਹੇਮੰਤਾ[8]। ਤਿਹ ਮਹਿੰ ਸੁਨਹੁ ਜੁ ਭਾ ਵਰਤੰਤਾ। ਤਾਲਨ[4] ਬਾਰਜ ਬਨੀ[6] ਬਿਨਾਸ਼ੀ। ਜਿਉਂ ਕੁਸੰਗ ਨਾਸਹਿ ਜਸੁ ਰਾਸੀ* ॥ ੭ ॥ ਨਿਕਟ ਅਗਨਿ ਕੇ ਰਹਿੰ ਮਹਾਨਾ। ਜਿਉਂ ਨ੍ਰਿਪ ਸੇਵਹਿੰ ਜੋ ਮਤਿਵਾਨਾ[7]। ਮੰਦ[8] ਤੇਜ ਸੂਰਜ ਕਾ ਵਧੋ। ਜਸੋਂ ਭੂਪਤਿ ਹੁਇ ਆਲਸ ਕਿਧੋ[9] ॥ ੮ ॥ ਨਰ ਨਾਰਿਨਿ ਕੋ ਸੀਤ ਕੰਪਾਵਤਿ। ਮ੍ਰਿਗ ਬਨਬਾਸੀ ਤਿਨਹਿੰ ਦੁਖਾਵਤਿ। ਕਾਹੂੰ ਸਮੇਂ ਨ੍ਰਿਪ ਹੁਇ ਬਿਨ ਜੋਰਾ। ਜਿਉਂ ਦੁਖ ਦੇਹਿੰ ਪ੍ਰਜਾ ਕੋ ਚੋਰਾ ।੯। ਨਿਸ[10]ਦੀਰਘ[11]ਮਹਿੰ ਲੋਤਿ ਨਿਹਾਲੀ [12]। ਸੋਵਹਿੰ ਸੀਤ ਬਿਦਾਰਿ[13]ਸੁਖਾਲੀ।ਜਿਉਂ ਸਤਿਗੁਰ ਕੀ ਲੇ ਪਗ ਧੂਰੀ। ਭਵਸੰਕਟ ਸਿੱਖ ਕਰਹਿੰ ਦੂਰੀ।੧੦।ਆਤਪ[14]ਖਰੀ ਸੁਹਾਇ ਸਰੀਰਾ।ਜਿਉਂ ਸਤਿਸੰਗਤਿ ਜਨ ਮਤਿਧੀਰਾ[15]।ਸੀਤਲ ਬਹਿਨੀਰ[16] ਸਮੀਰਾ[17]।ਜੋ ਰੰਕਨ[18] ਕੋ ਕਰਤਿ ਅਧੀਰਾ ।੧੧।ਜਿਉਂ ਬਿਨ ਸਤਿਗੁਰ ਤੇ ਰਖਵਾਰਾ। ਜਗਨਾਸੀ ਕੋ ਕਰਤਿ ਬਿਕਾਰਾ। ਅਸ ਹਿਮੰਤ ਰਿਤੁ ਮਹਿੰ ਜਗ ਕੰਤ।ਪਰੇ ਰਹਹਿੰ ਸੁਖਦਾਨੀ ਸੰਤ॥੧੨॥ਕਿਸ ਸਿਉਂ ਮਿਲਹਿੰ ਨ ਬੋਲਹਿੰ ਬਾਨੀ। ਰਹਹਿੰ ਇਕਾਂਕੀ[19] ਗੁਨ ਗਨ ਖਾਨੀ[20]।ਅਸ ਬਿਧਿ ਸੋਂ ਜੁਗ[21]ਮਾਸ ਬਿਤਾਏ। ਫਿਰਨ ਲਗੇ ਪੁਨ ਸਹਿਜ ਸੁਭਾਏ॥੧੩॥ਰੁਚਿ ਸੋਂ ਖਾਨ ਪਾਨ ਕੋ ਕਰਿਹੀਂ।ਮਾਤ ਬਿਲੋਕ ਹਰਖ ਉਰ ਧਰਿਹੀ।ਜਾਨਤਿ ਭਈ ਅਨਾਮੈ[22] ਤਨ ਕੋਦੀਨੋ ਦਾਨ ਦਿਜਨ[23] ਸਭਿਹਿਨਿ†ਕੋ ॥੧੪॥ ਸੁੰਦਰ ਬਸਤ੍ਰ‡ ਨਵੀਨ ਬਨਾਏ। ਸੁਤ ਕੋ ਯੁਤਿ[24] ਦੁਲਾਰ[25] ਪਹਿਰਾਏ।ਬਦਨ ਸਦਨ ਛਬਿ[26]ਪੁਨ

---

[1]ਗੁਣਾਂ ਦਾ ਘਰ ਹੈ। [2]ਰੀਤੀ। [3]ਬਚਨ। [4]ਸਿਆਲੇ ਦੀ ਰੁਤ–ਮੱਘਰ ਪੋਹ। [5]ਤਲਾਵਾਂ ਤੋਂ। [6]ਕਵਲਾਂ ਦੀ ਬਗੀਚੀ। [7]ਜੋ ਬੁੱਧੀਵਾਨ ਹੈਨ। [8]ਮੱਧਮ। [9]ਜਿਵੇਂ ਕਿਸੇ ਰਾਜੇ ਨੇ ਆਲਸ ਕੀਤਾ ਹੋਵੇ। [10]ਰਾਤ। [11]ਲੰਮੀ। [12]ਰਜਾਈ। [13]ਪਾਲਾ ਦੂਰ ਕਰਕੇ। [14]ਧੁੱਪ। [15]ਜਿਵੇਂ ਬੁੱਧੀਮਾਨਾਂ ਦੀ ਸਤਿਸੰਗਤਿ ਜਨਾਂ ਨੂੰ। [16]ਪਾਨੀ। [17]ਹਵਾ। [18]ਕੰਗਾਲਾਂ ਨੂੰ। [19]ਇਕੱਲੇ। [20]ਸਮੂਹ ਗੁਣਾਂ ਦੀ ਖਾਣ। [21]ਦੋ। [22]ਅਰੋਗ ਹੋ ਗਿਆ। [23]ਬ੍ਰਾਹਮਣਾਂ ਨੂੰ। [24]ਨਾਲ। [25]ਲਾਡ। [26]ਸ਼ੋਭਾ ਦੇ ਘਰ ਮੁਖੜੇ ਨੂੰ। *ਪਾਠਾਂਤ੍ਰ–ਸੁਖਰਾਸੀ। †ਪਾਠਾਂਤ੍ਰ–ਬਹੁ ਧਨ। ‡ਪਾਠਾਂਤ੍ਰ–ਬਸਨ।

ਪੁਨ ਦੇਖੀ।ਵਡਭਾਗਣ ਲਖਿ ਆਪ ਬਿਸ਼ੇਖੀ॥੧੫॥ਗਜਾਤਿਨਿ[1]ਕੀ ਪੰਗਤਿ ਜਗ ਮੂਲਾ[2]। ਬੈਸਹਿੰ, ਭੇ ਕਾਲੂ ਅਨਕੂਲਾ। ਲੌਕਿਕ ਰੀਤਿ ਮਿਲਨ ਪੁਨ ਬੋਲਨਾਕਰਿਹੀਂ ਸਭਿ ਬਿਧਿ ਪੁਰਿ ਮਹਿੰ ਡੋਲਨ[3]॥੧੬॥ਸੁੰਦਰ ਸ਼ੋਭਤਿਬੈਸ[4] ਕਿਸ਼ੋਰਾ[5]। ਗਿਰਾ ਮ੍ਰਿਦੁਲ[6] ਮਧਰੀ[7] ਚਿਤਚੋਰਾ[8]। ਲਲਿਤ[9] ਬਿਲੋਚਨ[10] ਦਲ[11] ਉਤਪਲ[12] ਸੇ[13]। ਤਾਰੇ[14] ਸ਼ਯਾਮ[15]ਗੰਡਕੀ[16]*ਸਿਲ ਸੇ[17]॥੧੭॥ ਸੋਰਠਾ। ਬਨੀ ਸੁ ਭ੍ਰਿਕੁਟੀ ਬੰਕ[18] ਜਿਉਂ ਕਮਾਨ ਇਹ ਕਾਮ ਕੀ†। ਕਿਧੌਂ ਇੰਦੁ[19]ਅਕਲੰਕ ਸਦਨਭਾਸ ਮਹਿਰਾਬ ਸੀ[20]।੧੮।ਚੌਪਈ। ਮੰਦਮੰਦ[21] ਸੁੰਦਰ ਗਤਿ[22]ਚਲਿਹੀ।ਦਯਾਦ੍ਰਿਸ਼ਟਿਦੇਖਹਿੰਦੁਖ[23]ਦਲਿਹੀ[24]।ਨਿਜ ਇੱਛਾ ਬੋਦੀ ਕੁਲ ਕੇਤੂ। ਬਿਚਰਹਿੰ,ਕਿਰਤ ਨ ਕਰਤਿ ਨਿਕੇਤੂ[25] ॥੧੯॥ ਐਸੇ ਕਿੰਚਤ ਕਾਲ ਬਿਤਾਯੋ। ਜਗਤ ਉਧਾਰਨ ਹਿਤ ਜੋ ਆਯੋ। ਇਕ ਬਾਸੁਰ ਕਾਲੂ ਨਿਜ ਸਦਨਾ। ਬੈਸਿ ਬੁਲਾਯੋ ਬਾਰਜ ਬਦਨਾ[26]॥੨੦॥ਦਰਬ ਕਮਾਵਨ ਸਿਖਵਨ ਹੇਤੂ। ਨਿਕਟ ਬਿਸਾਯੋ[27] ਕ੍ਰਿਪਾਨਿਕੇਤੂ। ਪ੍ਰੀਤਚਿੰਤ ਮਹਿੰ ਸਾਨੀ[28]ਬਾਨੀ। ਬੋਲਸੋ ਰੀਤਿ ਅਨੀਤਿ ਪਛਾਨੀ॥੨੧॥'ਸੁਤ ਨਾਨਕ! ਤੂੰ ਏਕ ਹਮਾਰੋ।ਨਹਿੰ ਦੂਸਰ ਜੋ ਕਾਜ ਸੰਭਾਰੋ।ਤੁਮ ਨੈ ਤਜਿ ਦੀਨੋ ਅਸਰੀਤੂ। ਜਿਉਂ ਵਿਰਾਗ ਦਿਢ[29]ਹੋਤਿ ਅਤੀਤੂ[30]॥੨੨॥ਕਹਹੁ ਗ੍ਰਿਸਤ ਸਿਉਂ ਕਿਉਂ ਬਨਿ ਆਵੈ। ਨਿਸਬਾਸੁਰ ਬਿਨਕਾਮ‡ ਬਿਤਾਵੈ। ਮੁਝ ਜੀਵਤਿ ਜੋ ਲੇਤਿ ਸੰਭਾਰੀ। ਹੌਂ ਜਾਨਤਿ ਸੁਤ ਹੈ ਸੁਖਕਾਰੀ॥ ੨੩ ॥ ਤੁਝ ਜਨਮਤਿ ਮਨ ਭਾ ਕੁਰਵਾਸਾ॥ ਨਾਨਕ ਕਰਿਹੈ ਨਾਮ ਪ੍ਰਕਾਸ਼ਾ॥ਦਰਬ ਕਮਾਵਨ ਮੈਂ ਜਸ ਮੇਰੋ।

---

[1]ਸਨਬੰਧੀਆਂ, ਸ਼ੀਕਾਂ। [2]ਜਗਤ ਦਾ ਕਾਰਣ। [3]ਸ਼ਹਿਰ ਵਿਚ ਫਿਰਨਾ। [4]ਉਮਰ। [5]੧੧ ਤੋਂ ੧੫ ਵਰਹੇ ਦੀ ਉਮਰ, ਭਾਵ ਗੁਰੂ ਜੀ ਦੀ। [6]ਕੋਮਲ। [7]ਮਿੱਠੀ। [8]ਮਨਮੋਹਨ। [9]ਸੁੰਦਰ। [10]ਅੱਖਾਂ। [11]ਪੰਖੜੀਆਂ। [12]ਕਮਲ ਦੀਆਂ। [13]ਵਰਗੇ। [14]ਅੱਖਾਂ ਦੇ ਤਾਰੇ। [15]ਕਾਲੇ। [16.17]ਗੰਡਕ ਨਾਮੇ ਨਦੀ ਦੇ ਪੱਥਰਾਂ ਜੇਹੇ ਕਾਲੇ)। [18]ਟੇਢੀ। [19]ਚੰਦ੍ਰਮਾਂ। [20]ਉਸਦੇ ਘਰ ਦੀ ਭਾਟ ਵਾਂਙੂ। [21]ਹੌਲੀ ਹੌਲੀ। [22]ਸੁਹਣੀ ਟੋਰ। [23.24]ਦੁਖ ਨਾਸ਼ ਕਰਦੇ ਹਨ। [25]ਘਰ ਦੀ। [26]ਕਵਲ ਮੁਖ ਵਾਲੇ (ਗੁਰੂ ਜੀ) ਨੂੰ। [27]ਬਿਠਾਯਾ। [28]ਮਿਲੀ ਹੋਈ। [29]ਪੱਕਾ। [30]ਫਕੀਰ ਨੂੰ।

*ਗੰਡਕਾ ਨਦੀ ਤੋਂ ਕਾਲੇ ਪੱਥਰ ਨਿਕਲਦੇ ਹਨ ਜਿਨ੍ਹਾਂ ਨੂੰ ਸਾਲਗਰਾਮ ਬਣਾਕੇ ਮੰਦਰਾਂ ਵਿਚ ਹਿੰਦੂ ਪੂਜਦੇ ਹਨ।

†ਕਾਮਦੇਵ ਨਾਲ ਸੁੰਦਰਤਾ ਦੇ ਕਿਸੇ ਪਹਿਲੂ ਨੂੰ ਉਪਮਾਂ ਦੇਣ ਵਿਚ ਕਵੀਆਂ ਦਾ ਸੁੰਦਰਤਾ ਮਾਤ੍ਰ ਤੋਂ ਭਾਵ ਹੁੰਦਾ ਹੈ, ਹੋਰ ਕੁਛ ਨਹੀਂ; ਜੈਸੇ ਸੈਣ ਭਗਤ ਦੇ ਇਸ ਸ਼ਬਦ ਵਿਚ ਬੀ ਆਯਾ ਹੈ:—'ਮਦਨ ਮੂਰਤਿ ਭੇ ਤਾਰਿ ਗੋਬਿੰਦੇ' ॥ ਦ੍ਰਿਸ਼ਟਾਂਤ ਦਾ ਸਦਾ ਇਕ ਅੰਗ ਲਈਦਾ ਹੈ, ਸਾਰੇ ਨਹੀਂ ਲਈਦੇ। ‡ਪਾਠਾਂਤ੍ਰ—ਬਿਨ ਕਾਰ।

ਜਾਨਹਿ ਸਭਿ ਪੁਰਿ ਮਾਂਹਿ[1] ਘਨੇਰੋ॥੨੪॥ਜਿਮ ਰਾਂਕਾ[2] ਕੋ ਇੰਦ[3]ਨਿਹਾਰੀ[4]। ਦੇਖ ਸਰਾਹਹਿ ਸਭਿ ਨਰਨਾਰੀ। ਰਾਹੁ[5] ਸਰਸ ਤੂੰ ਭਾ ਘਰ ਮਾਂਹੀ। ਸਭਿ ਬਿਧਿ ਮੰਦ ਕਰਤਿ ਭਾ ਤਾਂਹੀ॥੨੫॥ਏਕ ਨ ਮਤਿ ਮਨ ਬਨਜ ਕਰਨ ਕੀ। ਬਹੁਰ ਨ ਖੱਤ੍ਰੀ ਰੀਤਿ ਬਰਨ ਕੀ। ਹਾਰਸੋ ਅਨਿਕ ਬਿਧਿਨ ਮਤਿ ਦੇਤੂੰ[6]। ਕਬਹਿ ਕਮਾਇ ਨ ਲਜਾਇ ਨਿਕੇਤੂ[7] ॥੨੬॥ਜਨਕ ਬਚਨ ਤੂਸ਼ਨਿ[8] ਕਰਿ ਸੁਨੀਆ। ਜਿਉਂ ਅਛੋਲ ਬੈਠੇ ਵਡ ਮੁਨੀਆ। ਬਹੁ ਬਿਧਿ ਕੀ ਕਹਿ ਗਿਰਾ ਕਠੋਰਾ। ਤੂਸ਼ਨਿ[8] ਭਾ, ਜਿਸ ਰੋਸ[9] ਨ ਥੋਰਾ ॥ ੨੭ ॥ਘਟਿਕਾ ਯੁਗਲ[10] ਬਿਤੀਤੀ ਜਬਹੀ। ਤਪਤ[11] ਰਿਦਾ ਸੀਤਲ ਭਾ ਤਬਹੀ। ਬਹੁਰੋ ਬੋਲੇ ਬੋਲ ਅਮੋਲਾ। ਜਨੁ ਕਾਲੂ ਸੁਖ ਕੁਲਵਹਿ[12] ਖੋਲਾ॥੨੮॥ 'ਬਖਸ਼ ਖਤਾ ਪਿਤ! ਪਾਛਲ ਕੇਰੀ[13]। ਨਹੀਂ ਬਿਗਾਰੋਂ ਕਾਰਜ ਫੇਰੀ। ਜਿਉਂ ਰਾਵਰ ਕੀ ਹੋਇ ਰਜਾਈ। ਤਿਉਂ ਮੈਂ ਕਰਿਹੋਂ ਪ੍ਰੀਤਿ ਲਗਾਈ ॥ ੨੯ ॥ ਉਚਿਤ ਕਰਨ ਕੇ ਮੋਕੋ ਜੋਊ। ਅਬ ਕਹੀਏ ਕਰਿਹੋਂ ਮੈਂ ਸੋਊ'। ਮ੍ਰਿਦੁਲ ਮਧੁਰ ਨੰਮ੍ਰੀ ਸੁਨਿ ਬਾਨੀ। ਭੀ ਕਾਲੂ ਕੇ ਮਨ ਸੁਖਦਾਨੀ ॥ ੩੦ ॥ ਜਾਨਿ ਆਪਨੇ ਸੁਤ ਅਨੁਸਾਰੀ। ਧਨ ਖਾਟਨ ਕੀ ਗਿਰਾ ਉਚਾਰੀ। 'ਸੁਨ ਸੁਤ ਪੂਰਬ[14] ਭਾ ਕ੍ਰਿਖਿ ਕਾਰੀ[15]।ਪਸੁ ਚਰਾਇ ਸੋ ਦੀਨਿ ਉਜਾਰੀ ॥ ੩੧ ॥ ਮੁਝ ਮਨ ਮੈਂ ਥੀ ਐਸ ਵਿਚਾਰਾ। ਦਿਉਂ ਬਸਾਇ ਇਕ ਗ੍ਰਾਮ ਨਿਰਾਰਾ। ਸੋ ਤੋ ਰਹੇ ਮਨੋਰਥ ਮੇਰੇ। ਪੰਗ[16] ਤਕਹਿ ਜਿਉਂ ਗਿਰਸਿਰ[17] ਹੇਰੇ[18] ॥੩੨॥ਮੁਝ ਤੇ ਬੀਸ ਕਾਰਖਿਕ[19] ਲੀਜੈ।ਆਨ ਸਥਾਨ[20] ਪਧਾਨੋ ਕੀਜੈ[21]। ਹੇਰਿ ਲਾਭਦਾ ਵਸਤੁ ਵਿਚਾਰੀ। ਬਨਜਹੁ ਨਿਜ ਮਤਿਕੇ ਅਨੁਸਾਰੀ ॥੩੩॥ਅਬ ਕੇ ਜੋ ਆਨਹੁ ਸ਼ੁਭ ਸੋਦਾ। ਪੁਨ ਬਹੁ ਧਨ ਦਿਉਂ ਉਰ ਭਰਿ ਮੋਦਾ[22]।ਨਿਜ ਪੂੰਜੀ ਤੁਮ ਰਖਹੁ ਨਿਰਾਲੀ। ਕਰਹੁ ਬਨਜ ਇਹ ਰੀਤਿ ਸੁਖਾਲੀ ॥ ੩੪ ॥ ਦਿਨ ਪ੍ਰਤਿ ਦਰਬ ਬਧਾਵਹੁ ਭਾਰੀ।ਬਹੁਰ ਸਪੂਤ ਕਹਹਿਂ ਨਰ ਨਾਰੀ। ਬਾਲਾ ਲੇਹੁ ਦੂਸਰਾ ਸੰਗਾ।ਸੁਤ! ਜਾਵਹੁ ਅਬ ਸਹਿਤ ਉਮੰਗਾ'॥੩੫॥ਕਹਿ ਬਾਲਾ ਸੁਨਿ ਗੁਰ!ਦੁਖ ਕਦਨੰ[23] ਦਾਸ ਪਠਾਯੋ ਤਬ ਮੁਝ ਸਦਨੰ। ਗਯੋ ਸੰਗ ਮੈਂ ਤਿਹ ਅਸਥਾਨੰ। ਜਹਿਂ

[1]ਸਾਰੇ ਸ਼ਹਿਰ ਵਿਚ ਜਾਣਦੇ ਹਨ।[2]ਪੂਰਨਮਾਸ਼ੀ ਦੇ। [3]ਚੰਦ੍ਰਮਾਨੂੰ। [4]ਦੇਖਦੇਹਨ। [5]ਰਾਹੂ(ਜੋ ਚੰਦ ਨੂੰ ਗ੍ਰਹਨ ਲਾਂਦਾ ਹੈ)।[6]ਸਿਖਜਾ ਦੇਂਦਾ।[7]ਘਰ। [8]ਚੁੱਪ। [9]ਗੁੱਸਾ। [10]ਦੋ। [11]ਤਪਿਆ। [12]ਸੁਖ ਦਾ ਸੰਦਰਾ। [13]ਪਿੱਛੇ ਦੀ। [14]ਪਹਿਲਾਂ। [15]ਖੇਤੀ ਕਰਨ ਵਾਲਾ। [16]ਪਿੰਗਲਾ। [17]ਪਹਾੜ ਦੀ ਚੋਟੀ। [18]ਵੇਖਣ ਨੂੰ। [19]ਵੀਹ ਰੁਪੱਯੇ। [20]ਹੋਰ ਥਾਵੇਂ। [21]ਜਾਵੋ। [22]ਖੁਸ਼ੀ ਨਾਲ। [23]ਨਾਸ਼ ਕਰਤਾ।

ਕਾਲੂ ਨਾਨਕ ਗਤਿਦਾਨੰ ॥ ੩੬ ॥ ਮੁਝਕੋ ਸਾਦਰ ਨਿਕਟਿ ਬਿਠਾਯੰ*। ਹਿਤ ਭੋਜਨ ਕੇ ਬਚਨ ਅਲਾਯੰ[1]*। ਸੁਨਿ ਬਾਲੇ ਤੂੰ ਹੈਂ ! ਮਤਿਵਾਨੰ। ਕੀਜੈ ਨਾਨਕ ਸੰਗ ਪਯਾਨੰ[2] ॥ ੩੭ ॥ ਹੋਇ ਲਾਭਦਾ[3] ਸੋਦਾ ਜੋਊ। ਲੇਹੁ ਸੰਭਾਰ ਆਨਿਯੋ ਸੋਊ[4]। ਅਸ ਕਹਿ ਬੀਸ ਰਜਤਪਣ[5] ਦੀਨੇ। ਭਲਿ ਬਿਧਿ ਸੋਂ ਮੁਝ ਸੌਂਪਨ ਕੀਨੇ ॥ ੩੮ ॥ ਭਾ ਭਯਾਰ ਮੈਂ ਮਾਨ ਨਿਦੇਸਾ[6]। ਚਲੇ ਮੁਕੰਦ ਜਿ ਕਟਤਿ ਕਲੇਸ਼ਾ। ਚਾਰੁ ਪਟੰਬਰ ਕੀ[7] ਇਕਲਾਈ[7]। ਸੋ ਲੀਨੀ ਮੈਂ ਕੰਧ[8] ਉਚਾਈ[8] ॥ ੩੯ ॥ ਵਹਿਰ ਨਗਰ ਤੇ ਕੋਤਿਕ ਦੂਰੀ। ਕਾਲੂ ਦੇ ਤਹਿਂ ਸਿਖਵਨ ਭੂਰੀ[10]। ਬਹੁਰ ਹਟਯੋ ਕਰਿ ਮੋਹ ਘਨੇਰਾ। ਬਾਰਬਾਰ ਪਾਛਲ ਦਿਸਿ ਹੇਰਾ[11]॥੪੦॥ਮੰਦ ਮੰਦ ਪਗ ਧਰਿ ਗੁਨ ਮੰਦਰ[12]। ਚਲਤਿ ਪੰਥ ਭਾਖਤਿ ਬਚਾਂ† ਸੁੰਦਰ। ਭਗਤਿ ਵਿਰਾਗ ਗ੍ਯਾਨ ਗੁਨ ਸਾਨੀ[13]। ਮੁਝ ਉਪਦੇਸ਼ਨ ਕਹਿਤਿ ਕਹਾਨੀ ॥ ੪੧ ॥ ਗ੍ਰਾਮ[14] ਨਗਰ ਮਾਰਗ ਮਹਿਂ ਜੇਤੇ। ਸਹਜਿ ਸਹਜਿ ਉਲਂਘੇ ਸਭਿ ਤੇਤੇ। ਚਲਤਿ ਚਲਤਿ ਆਧੋ ਇਕ ਕਾਨਨ[15]।ਤਾਂਹਿ ਬਿਲੋਕਤਿ ਸ਼੍ਰੀ ਕਮਲਾਨਨ[16] ॥੪੨॥ ਸੁੰਦਰ ਆਸ਼੍ਰਮ[17] ਏਕ ਨਿਹਾਰੀ। ਜਹਿਂ ਤਪੀਸ਼ ਤਪ ਤਾਪਹਿਂ ਭਾਰੀ‡। ਕਿਹ ਆਸਨ ਕਿਯ ਊਰਧ ਬਾਹੂ[18]। ਬਿਟਪਨ[19] ਲਟਕਤਿ[20] ਕੋ ਉਲਟਾਹੂ[21] ॥ ੪੩॥ ਏਕ ਚਰਨ ਪਰ[22] ਕੋ ਇਕ ਠਾਂਢੇ। ਸੁਖ ਪਰਲੋਕ ਜਿਨਹਿਂ ਰੁਚਿ ਬਾਢੇ। ਕਾਹੂ ਸਿਧਾਸਨ§ ਕੋ ਪਦਮਾਸਨ ‖। ਬਾਰਿਪਾਨ ਕੋ ਰਹਤਿ[23]

[1]ਕਿਹਾ। [2]ਜਾਣਾ ਕਰੋ। [3]ਨਫੇਵੰਦਾ। [4]ਲੁਪੱਜੇ। [5]ਆਗਯਾ। [6]ਸੁੰਦਰ ਰੇਸ਼ਮ ਦੀ। [7]ਦੁਲਾਈ। [8]ਮੋਢੇ ਤੇ। [9]ਚੁਕ ਲਈ। [10]ਬਹੁਤੀ ਮਿੱਖਜਾ। [11]ਵੇਖਦਾ ਸੀ। [12]ਭਾਵ ਗੁਰੂ ਜੀ। [13]ਮਿਲੀ ਹੋਈ। [14]ਪਿੰਡ। [15]ਜੰਗਲ। [16]ਉਸ (ਬਨ) ਨੂੰ ਵੇਖਦੇ ਸਨ ਕਮਲ ਮੁਖ ਵਾਲੇ। [17]ਟਿਕਾਣਾ [18]ਬਾਹਾਂ ਖੜੀਆਂ। [19]ਦਰਖਤਾਂ ਨਾਲ। [20]ਲਟਕ ਰਹੇ ਸਨ। [21]ਅਪੁੱਠੇ। [22]ਇਕ ਪੈਰ ਦੇ ਭਾਰ। [23]ਕੋਈ ਪਾਣੀ ਪੀਕੇ ਗੁਜ਼ਾਰਾ ਕਰਦਾ ਹੈਸੀ। *ਟਿੱਪੀ ਦੀ ਥਾਂ ਪਾਠਾਂਤ੍ਰ ਹੋੜਾ ਹੈ।

†ਪਾ:—ਬੋਲਤ ਬਚ। ‡ਪਾ:—ਜਾਹਿਂ ਤਪੀ ਤਪ ਤਾਪਹਿਂ ਭਾਰੀ।

§ਸਿੱਧਾਸਨ ਇਹ ਹੈ ਕਿ ਖੱਬੇ ਪੈਰ ਦੀ ਅੱਡੀ ਲਿੰਗ ਗੁਦਾ ਦੇ ਵਿਚਕਾਰ ਸੀਵਨ ਦੇ ਵਿਚ ਰੱਖਣੀ, ਸੱਜੇ ਪੈਰ ਦੀ ਅੱਡੀ ਲਿੰਗ ਦੇ ਉੱਪਰ ਵਾਰ ਟਿਕਾਵਣੀ, ਗਿੱਚੀ ਸਿੱਧੀ ਤੇ ਸ਼ਰੀਰ ਨੂੰ ਕੱਸਕੇ ਰਖਣਾ। ਇਹ ਹਠ ਯੋਗ ਦੇ ਤ੍ਰੀਕੇ ਹਨ।

‖ਪਦਮਾਸਨ ਇਉਂ ਹੁੰਦਾ ਹੈ ਸੱਜੇ ਪੈਰ ਨੂੰ ਖੱਬੇ ਪੱਟ ਪੁਰ ਰੱਖਣਾ, ਖੱਬੇ ਪੈਰ ਨੂੰ ਸੱਜੇ ਪੱਟ ਪੁਰ ਰੱਖਣਾ, ਕੰਡ ਪਿਛੋਂ ਬਾਂਹਾਂ ਫੇਰਕੇ ਖੱਬੇ ਹੱਥ ਨਾਲ ਖੱਬੇ ਪੈਰ ਦਾ ਅੰਗੂਠਾ ਤੇ ਸੱਜੇ ਹੱਥ ਨਾਲ ਸੱਜੇ ਪੈਰ ਦਾ ਅੰਗੂਠਾ ਫੜਨਾ, ਸ਼ਰੀਰ ਨੂੰ ਕੱਸ ਕੇ ਸਿੱਧਾ ਰੱਖਣਾ।

ਬਿਨਾਸਨ[੧] ॥ ੪੪ ॥ ਸ੍ਵੇਤ ਰੰਗ[੨] ਲਾਗੀ ਭੁਸਮੰਗਾ[੩]। ਜਟਾ[੪] ਸੀਸ[੫] ਜਿਨ ਧੂਸਰ[੬]ਰੰਗਾ। ਕਿਨ ਬਲਕਲ[੭] ਲਿਯ ਕੋ ਅੰਗ ਨੰਗਾ। ਅਗਨਿ ਉਸ਼ਨ ਸੋਂ ਕੋਇ ਉਮੰਗਾ[੮] ॥ ੪੫ ॥ ਕੋ ਬੈਠਹਿ ਜਲ ਕੰਠ ਪ੍ਰਮਾਨਾ[੯]। ਸਿਮਰ ਇਕਾਕੀ[੧੦] ਕੋ ਭਗਵਾਨਾ। ਕੋ ਠਾਂਢੋ[੧੧] ਦਿਨਰੈਨ ਬਿਤਾਵੈ। ਕੋ ਮੋਨੀ[੧੨] ਨਹਿੰ ਬਚਨ ਅਲਾਵੈ ॥੪੬॥ ਕੋ ਨਿਜ ਬ੍ਰਿੱਤ ਨਿਰੋਧਨ ਕਰਿਹੀ[੧੩]। ਸੁਖ ਜੁ ਸੁਰਗ ਤ੍ਰਿਨ ਸਮ ਪਰਿਹਰਿਹੀ[੧੪]। ਕੋ ਮਿਲ ਕਰਿ ਹਰਿ ਕਥਾ ਰਸਾਲਾ[੧੫]। ਪਢਹਿ ਸੁਨਹਿ ਧਰਿ ਪ੍ਰੇਮ ਬਿਸਾਲਾ॥੪੭॥ਸਭਿ ਕੋ ਇਕ ਮਹੰਤ,ਸੋ ਕੈਸਾ? ਮਨਹੁੰ ਸ਼ਰੀਰ ਧਾਰਿ ਤਪ ਬੈਸਾ। ਤਰੁਤ੍ਵਕ ਕੀ[੧੬] ਕਟਿ ਕੀਨਿ ਕੁਪੀਨਾ[੧੭]। ਮ੍ਰਿਗਛਾਲਾ ਪਰ ਆਸਨ ਕੀਨਾ ॥੪੮॥ ਭਾਰੀ ਜਟਾਮੁਕਟ[੧੮] ਜਿਹ ਸੀਸਾ। ਬੈਠਸੋ ਰਿਦੈ ਭਜਤਿ ਜਗਦੀਸ਼ਾ। ਤਿਨਹਿੰ ਬਿਲੋਕ ਠਾਂਢਿ ਹੁਇ ਰਹੇ[੧੯]। ਮੁਝ ਸੋਂ ਅਸ ਬਚ ਕੋਮਲ ਕਹੇ ॥੪੯॥ 'ਬਨਜ ਭਲੋ ਹਮ ਇਹਠਾਂ ਪਾਯੋ। ਯਾਕੋ ਤਜਿਨੋ ਮਨ ਨਹਿੰ ਭਾਯੋ। ਪਾਇ ਅਮੋਲ ਜੁ ਮਗ ਮਹਿ ਹੀਰਾ। ਫਟਕ ਨ ਬਨਜਹਿੰ[੨੦] ਜੋ ਮਤਿ ਧੀਰਾ ॥੫੦॥ਖੋਜਤਿ ਮਧੁ[੨੧] ਪਯੁਖ[੨੨]ਕਰ ਆਈ। ਜੋ ਜਾਨਹਿੰ ਨਿਜ ਭਾਗ ਭਲਾਈ। ਬਹੁਰ ਪਿਤਾ ਕੀ ਆਗ੍ਯਾ ਜੋਊ ॥ ਭਲੋ ਬਨਜ ਕਰਨੇ ਕੀ ਸੋਊ ॥ ੫੧ ॥ ਯਾਂਤੇ ਬਨਜ ਲਾਭਦਾ ਔਰ ਨ[੨੩]।ਫਿਰ ਦੇਖਹੁ ਜੇ ਸਭਿ ਹੀ ਠੌਰਨ[੨੪]। ਏਹ ਰਜਤਪਨ[੨੫]ਇਨਹਿ ਚਢਾਵਹਿੰ।ਅਸਨ[੨੬]ਬਸਨ[੨੭] ਤੇ ਲੈ ਸੁਖ ਪਾਵਹਿੰ'॥੫੨॥ ਅਸ ਸੁਨਿ ਕਰਿ ਬਚ ਬੋਦੀ ਬਰਕੇ। ਮੈਂ ਬੋਲਸੋ ਕਾਲੁ ਦਿਸ਼[੨੮] ਡਰਿਕੇ।'ਬਨਕਨ[੨੯]ਜਿਉਂ[੩੦] ਬਨਜਨ[੩੧] ਧਨ ਹੇਤੂ। ਤੁਮ ਕੋ ਭੇਜਸੋ ਕ੍ਰਿਪਾ ਨਿਕੇਤੂ ! ॥੫੩॥ ਪੁਨ ਤੁਮ ਜਨਕਹਿ[੩੨] ਕਠਿਨ ਸੁਭਾਊ। ਗੁਨਹੁ ਆਪ[੩੩] ਮੁਝ ਦੋਸ਼ੁ ਨ ਕਾਊ ॥ ਪਿਤਾ ਪੁੱਤ੍ਰ ਕਰਿ ਲੇਹੁ ਨਿਬੇਰੂ। ਮੈਂ ਹੋ ਦਾਸ ਨ ਕਰਹਿ ਸੁ ਝੇਰੋ[੩੪] ॥੫੪॥

[1](ਕੋਈ) ਨਿਰਹਾਰ, ਬਿਨ+ਅਸਨ। [2]ਚਿੱਟੇ ਰੰਗ ਵਾਲੀ। [3]ਸੁਵਾਹ ਅੰਗਾਂ ਪੁਰ। [4]ਜਟ੍ਹਾਵਾਂ। [5]ਸਿਰ ਤੇ। [6]ਮਿਟਿਆਲਾ। [7]ਭੋਜ ਪੱਤ੍ਰ। [8]ਅੱਗ ਦੇ ਸੇਕ ਨਾਲ ਕੋਈ ਹਿਤ ਕਰ ਰਿਹਾ ਹੈ। [9]ਜਲ ਵਿਚ ਗਿੱਚੀ ਤਕ। [10]ਇਕੱਲਿਆਂ। [11]ਖੜੋਰਹਿਤੇ। [12]ਚੁੱਪ ਰਹਿੰਦਾ [13]ਬ੍ਰਿਤੀਏਕਾਗਰ ਕਰ ਰਿਹਾ ਹੈ। [14]ਤਜਾਗ ਦਿੱਤਾ ਹੈ।[15]ਸੁੰਦਰ।[16]ਦਰੱਖਤ ਦੀ ਛਿੱਲ ਦੀ। [17]ਲੱਕ ਨਾਲ ਲੰਗੋਟੀ ਬੱਧੀ ਹੈ। [18]ਜਟਾਂ ਦਾ ਮਾਨੋਂ ਮੁਕਟ। [19]ਭਾਵ, ਗੁਰੂ ਜੀ ਖੜੇ ਹੋ ਰਹੇ। [20]ਫੇਰ ਸ਼ੀਸ਼ਾ ਨਹੀਂ ਵਣਜਦੇ। [21]ਸ਼ਹਦ। [22]ਅੰਮ੍ਰਿਤ। [23]ਹੋਰ ਨਹੀਂ। [24]ਸਭਨੀਂ ਥਾਈਂ। [25]ਰੁਪੱਜੇ। [26]ਭੋਜਨ। [27]ਕਪੜੇ। [28]ਵਲੋਂ। [29,30]ਬਾਣੀਆਂ ਵਾਂਗ। [31]ਵਪਾਰ ਲਈ ਧਨ (ਦੇਕੇ)। [32]ਫੇਰ ਤੁਸਾਡੇ ਪਿਤਾ ਜੀ ਦਾ। [33]ਤੁਸੀਂ ਵਿਚਾਰ ਲਓ। [34]ਬਗੜਾ।

ਜਿਉਂ ਮਨ ਆਇ ਕਰਹੁ ਤਿਉਂ ਕਾਰ॥ ਹੌਂ ਤੁੰ ਨਿਤ ਰਾਵਰਿ ਅਨੁਸਾਰ॥
ਖੇਲਤਿ ਜਬੈ ਬਾਲਕਨਿ ਮਾਂਹੀ। ਤਬਹੀ ਸੰਗ ਤਜਨੋ ਮੈਂ ਨਾਂਹੀ ॥੫੫॥
ਜਿਉਂ ਜਿਉਂ ਮੁਝ ਕੋ ਦੇਤਿ ਰਜਾਈ[1]। ਤਿਉਂ ਤਿਉਂ ਕਰਉਂ* ਸਦਾ ਸੁਖ ਪਾਈ। ਕਰਨੋਚਿਤ[2] ਕਰੀਏ ਗੁਨ ਉਰ ਮੈਂ[3]। ਅਸ ਕਹਿ ਮੈਂ ਦੀਨੋ ਧਨ ਕਰ ਮੈਂ[4] ॥੫੬॥ ਕਰ ਮਹਿੰ ਲੇਯ ਕਾਰਖਿਕ[5] ਤਬਹੀ। ਗਏ ਮਹੰਤ ਸੰਤ ਜਹਿੰ ਸਭਿ ਹੀ। ਕਰ ਬੰਦਨ ਤਿਨ ਕੇ ਢਿਗ ਬੈਸੇ। ਕੁੰਭਜ[6] ਨਿਕਟ ਰਘੂਤਮ[7] ਜੈਸੇ ॥੫੭॥ ਮ੍ਰਿਦੁਲ ਮਧੁਰ ਕਰੁਨਾ ਸੰਗ ਸਾਨੀ[8]। ਬੋਲੇ ਪਰਮ ਮਨੋਹਰ ਬਾਨੀ॥ "ਨਗਨ ਅੰਗ ਦਿਨ ਰੈਨ ਬਿਤਾਵਤਿ†॥ ਪਹਿਰਤਿ ਨਹੀਂ ਕਿ ਹਾਥ ਨ ਆਵਤਿ? ॥੫੮॥ ਇਸ ਰਿਤੁ ਮਹਿੰ ਤਨ[9] ਸੀਤ[10] ਸੰਤਾਵਤਿ। ਬਹੁਰੋ ਬਰਖਾ[11], ਉਸਨ[12] ਤਪਾਵਤਿ। ਅਚਵਹੁ[13] ਅਸਨ[14] ਕਿ ਰਹਹੁ ਅਨਸਨਾ[15]। ਦੇਤਿ ਖੇਦ ਤਨ ਜਿਉਂ ਬਿਨ ਬਸਨਾ[16] ॥੫੯॥ ਪ੍ਰਭਾਵਾਨ ਸੁੰਦਰ ਸਰਬੰਗਾ[17]। ਭਸਮ ਸੰਗ ਸੋਂ ਕੀਨਿ ਕੁਰੰਗਾ। ਸੰਤ ਰੂਪ ਮਤਿ[18] ਭਲੋ ਉਤੰਗਾ। ਉੱਤਰ ਦੀਜੈ ਸੰਗ ਉਮੰਗਾ[19] ॥੬੦॥ ਰਿਖੀਕੇਸ਼[20] ਸੁਨਿ ਬੋਲਜੋ ਬਾਨੀ। ਮੁਕਤਿ ਜੁ ਮਾਰਗ ਤਾ ਰਸ ਸਾਨੀ[21]। "ਸਾਧ ਬੇਖ ਜਿਨ ਧਰਜੋ ਸਰੀਰਾ। ਤਾਂਕੋ ਚਹੀਅਤਿ ਸੰਜਮ ਚੀਰਾ[22] ॥ ੬੧ ॥ ਬਹੁਰ ਸੁਨਹੁ ਭੋਜਨ ਕੀ ਰੀਤੀ। ਜੋ ਹਮ ਜਾਚਹਿੰ ਹੋਤਿ ਅਨੀਤੀ। ਸਿੰਘਾਸਨ[23] ਮੈਂ ਤੋਖ ਸੁਹਾਵਾ। ਤਾਂਪਰ ਬੈਸ ਪਰਮ ਸੁਖ ਪਾਵਾ ॥੬੨॥ ਪਰਾਲਬਧ ਸੋਂ ਦਾਸ ਹਮਾਰੀ। ਸੇਵਾ ਕਰਹਿੰ ਅਨੇਕ ਪ੍ਰਕਾਰੀ। ਸੁਭਟ ਸੰਗ[24] ਬਹੁ ਬਿਧਿ ਤਪ ਤਾਪਨ। ਮੋਹ ਨ੍ਰਿਪਤ ਕੀ ਪ੍ਰਤਿਨਾ ਖਾਪਨ[25] ॥੬੩॥ ਸਤਿ ਕੋ ਛਤਰ ਸੀਸ ਪਰ ਝੂਲੈ। ਜਾਸ ਬਿਲੋਕ[26] ਦਬਤਿ ਪ੍ਰਤਿਕੂਲੈ[27]। ਅਬਚਲ ਜਬ ਕੋ ਅਸ ਸੁਖ ਪਾਯੋ। ਅਨਤ[28] ਨ ਤਬ ਕੋ ਮਨ ਬਿਰਮਾਯੋ[29]।

---

[1]ਹੁਕਮ।[2]ਕਰਨੇ ਦੇ ਲਾਇਕ (ਜੋ ਹੈ ਸੋ)।[3]ਦਿਲ ਵਿਚ ਸੋਚਕੇ।[4]ਹੱਥ ਵਿਚ।[5]ਰੁਪੱਯੇ। [6]ਅਗਸਤ ਮੁਨੀ। ਪੰਚਬਟੀ ਨਿਵਾਸ ਤੋਂ ਪਹਿਲਾਂ ਸ੍ਰੀ ਰਾਮ ਜੀ ਅਗਸਤ ਨੂੰ ਮਿਲੇ ਸੇ, ਜਿਸਨੇ ਉਨ੍ਹਾਂ ਦਾ ਆਦਰ ਕੀਤਾ ਤੇ ਇਹਵਾਕ ਕਹੇ:—ਦੀਰਘ ਕਾਲਸੁ ਮੈਂ ਤਪਕੀਨੋਤੋਹਿਬਿਖੇਮਨ ਆਨ ਨਦੀਨੋ।ਤਾਂਕੋ ਫਲ ਮੈਂ ਆਜ ਸੁ ਪਾਏ।ਤੇ ਪਦ ਪੰਕਜ ਵਾਰ ਚਢਾਏ।(ਅਧਜਾ: ਰਾਮਾ: ਆਰਿਨ: ੩)ਗੁ: ਪੂ: ਸ੍ਰੁ: ਰੁਤ ੨, ਅੰਸੂ ੧੩, ਅੰਕ ੪੨ ਵਿਚ ਇਹ ਖਜਾਲ ਐਉਂ ਆਯਾ ਹੈ:—ਰਾਮਚੰਦ ਢਿਗ ਕਿਧੋਂ ਅਗਸਤ। [7]ਸ੍ਰੀਰਾਮਚੰਦਰ।[8]ਕਿਰਪਾ ਨਾਲ ਮਿਲੀ।[9]ਸ਼ਰੀਰ। [10]ਪਾਲਾ॥[11]ਬਰਸਾਤ(ਸਤਾਉਂਦੀਹੈ)। [12]ਗਰਮੀ। [13]ਖਾਂਦੇ ਹੋ।[14]ਭੋਜਨ। [15]ਨਿਰੇਹਾਰ। [16]ਕਪੜੇ ਦੇ।[17]ਸਾਰੇ ਅੰਗਾਂ ਕਰਕੇ। [18]ਸਿੱਧਾਂਤ। [19]ਮਹੰਤ। [20]ਮਿਲੀ ਹੋਈ।[21]ਕਪੜੇ ਦਾ। [22]ਤਖਤ। [23]ਚੰਗੇ ਸੂਰਮਿਆਂ ਨਾਲ। [24]ਮੋਹਰਾਜੇ ਦੀ ਸੈਨਾ ਖਪਾ ਦੇਣ ਨੂੰ। [25]ਵੇਖਕੇ।[26]ਵੈਰੀ।[27]ਹੋਰ ਪਾਸੇ।[28]ਮੋਹਿਆ ਨਹੀਂ।*ਪਾ:—ਕਰਤ ।†ਪਾ:—ਬਿਹਾਵਤ।

॥ ੬੪ ॥ ਸੈਤ ਉਕਤਿ ਕੀ ਸੁਨਿ ਕਰਿ ਜੁਗਤੈ[1]। ਹਰਖਤਿ ਸ਼੍ਰੀ ਨਾਨਕ ਬਚਨੁਕਤੈ[2]। 'ਰਾਵਰਿ ਨਾਮ ਸੁਨਨ ਅਭਿਲਾਖਾ। ਤੁਮਹੋ ਧੈਨ ਧਰਮ ਦਿਢਰਾਖਾ ॥੬੫॥ ਕਿਧ ਆਸਾ ਇਕ ਏਕੰਕਾਰੇ।ਪਰਬ੍ਰਿਤਿ[3] ਤਜਿ ਨਿਰਬ੍ਰਿਤਿ[4] ਪਗ ਧਾਰੈ*। ਸੁਮਤਿ ਅਗਾਤੀ[5] ਸੈਤ ਸੁਚਾਲੀ। ਸ਼ਾਂਤਿ ਲਤਾ[6] ਭਲਿ ਬਿਧਿ ਪ੍ਰਤਿਪਾਲੀ[7]' ॥ ੬੬ ॥ ਪੁਨ ਭਾਖਤਿ ਮਹੈਤ ਸ਼ੁਭ ਬਾਨੀ†। 'ਕੁ ਧੀਮਤਿ[8] ਤੁਮ ਹੋ ਗੁਨ ਖਾਨੀ! ਬੈਸ ਕਿਸ਼ੋਰ ਬਿਖੈ‡ ਅਪਮਾਨੀ[9]। ਸਤਿ ਸੈਗਤਿ ਪਰ ਸੁਮਤਿ ਲੁਭਾਨੀ ॥੬੭॥ ਸੈਤਰੈਨ ਹੈ ਨਾਮ ਹਮਾਰਾ। ਸ਼੍ਰੀ ਗੁਰੁ ਬਚ ਸੋਂ ਧਰਜੋ ਸੁਧਾਰਾ।ਦੀਨ ਗਰੀਬੀ ਕੋ ਸਿਰੁਪਾਉ। ਸੁਜਸ ਜਾਸੁ ਬਹੁ ਵਧਤਿ ਪ੍ਰਭਾਉ[10]'।੬੮।ਰਿਦੈ ਪ੍ਰਸੀਦੇ[11] ਸੁਨਿਕਰਿ ਨਾਮੁ।ਜਿਉਂ ਕਵਿ ਉਕਤਿ[12] ਸੁਨਤਿ ਮਤਿਧਾਮੁ[13]।ਮੁਝ ਸੋਂ ਕਹਿਨਲਗੋ ਤਿਹ ਕਾਲਾ। 'ਤਜਜੋ ਨ ਜਾਇ ਬਨਜ ਇਹ,ਬਾਲਾ!' ॥੬੯॥ਕਰ ਤੇ ਧਨ ਧਰਿ ਅੱਗੂ ਮਹੈਤਾ। 'ਅਸਨ[14] ਕਰਾਵਹੁ'ਕਹਿੰ ਜਗਕੈਂਤਾ[15]। 'ਹਮ ਨੈ ਭੁਮਰੀ ਸਭਿ ਬਿਧਿ ਜਾਨੀ। ਕਰਤਿ ਨ ਪ੍ਰਾਰਥਨਾ ਗੁਨਹਾਨੀ[16]' ॥੭੦॥ ਬਿਨ ਜਾਚੇ[17] ਸਾਦਰ ਜੋ ਦੇਈ। ਤਾਂਕੋ ਰੁਚਿ ਸੋਂ[18] ਅਚਨ ਕਰੇਈ[19]। ਅਬਹਿ ਪਠਾਏ ਸ਼੍ਰੀ ਕਰਤਾਰਾ। ਲੈ ਕਰਿ ਸੁਖ ਸੋਂ ਕਰਹੁ ਅਹਾਰਾ' ॥ ੭੧ ॥ ਕਹਿ ਮਹੈਤ 'ਲਘੁ ਬੈਸ[20] ਕੁਲੀਨੈ। ਤਵ ਬਿਵਹਾਰੈ ਜਨਕ[21] ਅਧੀਨੈ। ਪਠਜੋ ਕਾਜ ਕਿਹ ਤੋਹਿ ਵਿਚਾਰੀ। ਜਾਹੁ ਛੁਛ[22] ਤੋ ਦੇਹਿ ਨਿਕਾਰੀ' ॥ ੭੨ ॥ 'ਸੁਨਹੁ ਸੈਤ! ਮੈਂ ਪਿਤਾ ਨਿਦੇਸਾ[23]। ਸੋ ਕੀਨੋ ਜਿਸ ਲਾਭ ਵਿਸ਼ੇਸ਼ਾ। ਮੁਝ ਸੋਂ ਕਹਜੋ ਬਨਜ ਸੋ§ ਕਰੀਏ। ਯਾਂਤੇ ਅਨਤ[24] ਨ ਭਲੋ ਬਿਚਰੀਏ' ॥੭੩॥ ਬਾਨੀ ਸੁਨੀ ਸੁ ਧੀਰ ਮਹੈਤਾ। ਕਹਜੋ 'ਜਿ ਤਵ ਉਰ ਇਹ ਦਿਢ ਮੰਤਾ[25]। ਲੈ ਜਾਵਹੁ ਧਨ ਨਿਜ ਕਿਹ[26] ਨਗਰੀ। ਭੋਜਨ ਸੋਜ[27] ਆਨਿ ਦਿਹੁ ਸਗਰੀ' ॥ ੭੪ ॥ ਸੁਨੇ

[1]ਸੈਂਤ ਦੀ ਉਚਾਰੀ ਜੁਗਤੀ। [2]ਬਚਨ ਬੋਲੇ, ਬਚਨ+ਉਕੈਂ। [3]ਪਰਵਿਰਤੀ, ਗ੍ਰਿਹਸਤ ਆਦਿ। [4]ਨਿਰਵਿਰਤੀ, ਤਜਾਗ। [5]ਪ੍ਰਾਪਤੀ ਵਾਲੇ। [6]ਸ਼ਾਂਤੀ ਦੀ ਬੇਲ। [7]ਚੰਗੀ ਤਰ੍ਹਾਂ ਪਾਲੀ ਹੈ। [8]ਹੇ ਬੁਧੀਵਾਨ! [9]ਛੋਟੀ ਉਮਰੇ ਮਾਨ ਰਹਿਤ ਹੋ, (ਅ) ਵਿਸ਼ੇ ਤ੍ਰਿਸਕਾਰੇ ਹਨ। [10]ਪ੍ਰਤਾਪ। [11]ਖੁਸ਼ ਹੋਏ। [12]ਕਵੀ ਦਾ ਕਥਨ। [13]ਬੁੱਧੀ ਦੇ ਘਰ। [14]ਭੋਜਨ। [15]ਜਗਤ ਪਤੀ ਭਾਵ ਗੁਰੂ ਜੀ ਨੇ ਕਿਹਾ। [16]ਗੁਣਾਂ ਦਾ ਨਾਸ਼ ਕਰਨ ਵਾਲੀ ਅਰਜ਼ (ਤੁਸੀਂ) ਨਹੀਂ ਕਰਦੇ, ਭਾਵ ਕਿਸੇ ਕੋਲੋਂ ਹੱਥ ਟੱਡਕੇ ਮੰਗਦੇ ਨਹੀਂ। [17]ਮੰਗੇ। [18]ਪ੍ਰੇਮ ਨਾਲ। [19]ਛਕਦੇ ਹੋ। [20]ਉਮਰ ਛੋਟੀ। [21]ਪਿਤਾ ਦੇ। [22]ਖਾਲੀ। [23]ਮੇਰੇ ਪਿਤਾ ਦੀ ਆਗਜਾ ਹੈ। [24]ਹੋਰ। [25]ਪੱਕੀ ਸਲਾਹ ਹੈ। [26]ਕਿਸੇ। [27]ਭੋਜਨ ਦੀ ਰਸਦ। *ਪਾ:—ਤਪਧਾਰੈ।

†ਪਾ—ਭਾਖਤ ਪੁਨਹ ਮਹੈਤ ਸੁਬਾਨੀ। ‡ਪਾ:—ਦਿਸ਼ੈ—ਝੀ ਹੈ §ਪਾ:—ਸ਼ੁਭ।

ਸ਼੍ਰਵਨ[1] ਸੰਤਨ ਕੇ ਬੈਨਾ। ਨਗਰ* ਦਿਸ਼ਾ ਗਮਨੇ ਗੁਨਐਨਾ। ਲੈ ਬਿਪਨੀ[2] ਤੇ ਚੁਨ[3] ਮਹੀਨਾ। ਤਿਹ ਹਿਤ ਪੰਚ ਰਜਤਪਨ[4] ਦੀਨਾ ॥ ੭੫ ॥ ਸੂਖਮ ਚਾਵਰ ਚਾਰੁ ਲੰਮੇਰੇ[5]। ਤਿਹ ਸਮ[6] ਲੇਕਰਿ ਭਾਰ ਬੰਧੇਰੇ। ਲੀਨ ਤੀਨ ਕੋ ਘ੍ਰਿੱਤ ਨਵੀਨਾ। ਸਿਤਾ[7] ਸ਼ੁਭ[8] ਤਾਂਕੇ ਸਮ[9] ਲੀਨਾ ॥ ੭੬ ॥ ਦੁਗਧ[10] ਹੇਤ[11] ਖਰਚੇ ਪੁਨ ਤੀਨੋ। ਬਾਕੀ ਭਾਰਬਾਹ[12] ਕੋ ਦੀਨੋ। ਸਭਿਹਿ ਸੌਜ[13] ਪੁਰਿ ਤੇ ਉਚਵਾਈ[14]। ਸੰਤਨ ਢਿਗ[15] ਗਮਨੇ ਜਗਰਾਈ[16] ॥ ੭੭ ॥ ਸਭਿ ਸੰਭਾਰ ਮਹੰਤ ਅਗਾਰੀ। ਧਰਿ ਬੈਸੇ ਸੇਵਕ ਸੁਖਕਾਰੀ[17]। 'ਦੀਜੈ ਆਇਸੁ[18] ਹੋਇ ਰਸੋਈ। ਅਚਹਿੰ[19] ਸੰਤ ਰੁਚਿ[20] ਕਰਹਿੰ ਜਿਤੋਈ[21]' ॥ ੭੮ ॥ ਸੋਰਠਾ ॥ ਸੁਨਿ ਮਹੰਤ ਮਤਿਵੰਤਿ ਕਹੀ ਗਿਰਾ ਜਗਕੰਤ ਸੋਂ। 'ਕਰਿ ਅਚਵਹਿੰਗੇ[22] ਸੰਤ ਤੁਮ ਗਮਨਹੁ[23] ਪੁਰਿ ਆਪਨੇ' ॥੭੯॥ ਦੋਹਰਾ ॥ ਤਜਿ ਕਾਨਨ[24] ਕਮਲਾਨਨੈ[25] ਗਵਨੇ ਨਿਜ ਪੁਰਿ ਓਰ। ਕਵਿ ਸੰਤੋਖ ਸਿੰਘ ਬੰਦਨਾ ਧਰ ਪਰ ਜੁਗ ਕਰ ਜੋਰਿ ॥ ੮੦ ॥ ਇਤਿ ਸ਼੍ਰੀਗੁਰਨਾਨਕ ਪ੍ਰਕਾਸ਼ਗ੍ਰੰਥੇ ਪੂਰਬਾਰਧੇ 'ਤਪਸੀਅਨਪ੍ਰਸੰਗ' ਬਰਨਨੰ ਨਾਮਚਤੁਰਦਸਮੋਧਜਾਦਿ।੧੪।

੧੫. [ਗੁਰੂ ਅੰਗਦ ਮੰਗਲ। ਖਰਾ ਸੋਦਾ; ਬਾਬਾ ਕਾਲੂ ਤੇ ਰਾਯ ਬੁਲਾਰ]।

ਦੋਹਰਾ ॥ ਸ਼੍ਰੀ ਅੰਗਦ ਅਰਬਿੰਦ ਪਦ ਆਨੰਦ ਕੰਦ ਮੁਕੰਦ।
ਧਰਪਰ ਧਰਿ ਸਿਰ ਨਮਹਿ ਕਰਿ ਸ਼ਰਨ ਹਰਨ ਦੁਖ ਦੁੰਦ ॥੧॥

ਅਰਬਿੰਦ=ਕਮਲ। ਪਦ=ਚਰਣ, ਪੈਰ।
ਆਨੰਦ ਕੰਦ=ਆਨੰਦ ਦੇ ਫਲ ਯਾ ਬਦਲ, ਆਨੰਦ ਦਾਤੇ।
ਮੁਕੰਦ=ਮੁਕਤੀ ਦਾਤਾ।
ਦੁੰਦ=ਦੁਖ, [ਦ੍ਵੰਦ੍ਵ=ਦੁਖ] ਵਡੇ ਦੁਖ, ਉਪੱਦ੍ਰਵ।

ਅਰਥ—ਸ਼੍ਰੀ ਗੁਰੂ ਅੰਗਦ ਦੇਵ ਜੀ—(ਜਿਨ੍ਹਾਂ ਦੀ) ਸ਼ਰਨ ਵੱਤੇ ਦੁਖਾਂ ਨੂੰ ਦੂਰ ਕਰਨ ਵਾਲੀ ਹੈ (ਅਰ ਜੋ) ਆਨੰਦ ਦੇ ਦਾਤਾ ਤੇ ਮੁਕਤੀ ਦੇ ਦਾਤਾ ਹਨ—ਦੇ ਚਰਨਾਂ ਕਮਲਾਂ ਪਰ ਧਰਤੀ ਉਤੇ ਸਿਰ ਧਰਕੇ ਮੱਥਾ ਟੇਕਦਾ ਹਾਂ।

---

[1]ਕੰਨੀਂ। [2]ਮੰਡੀ। [3]ਆਟਾ। [4]ਰੁਪੱਯੇ। [5]ਚਾਵਲ ਸੁਹਣੇ ਤੇ ਲੰਮੇ। [6]ਬਰਾਬਰ ਦ ਅਰਥਾਤ ਪੰਜ ਰੁਪੱਯੇ ਦੇ। [7]ਖੰਡ। [8]ਚਿੱਟੀ। [9]ਬਰਾਬਰ ਅਰਥਾਤ ੩) ਦੀ। [10]ਦੁੱਧ। [11]ਵਾਸਤੇ। [12]ਭਾਰ ਚੁੱਕਣ ਵਾਲੇ ਨੂੰ। [13]ਰਸਤ। [14]ਚੁਕਾਕੇ। [15]ਪਾਸ। [16]ਜਗਤ ਦੇ ਰਾਜੇ ਭਾਵ ਗੁਰੂ ਜੀ। [17]ਸੇਵਕਾਂ ਨੂੰ ਸੁਖੀ ਕਰਨ ਵਾਲੇ। [18]ਆਗਜਾ। [19]ਖਾਵਨ। [20]ਭੁਖ। [21]ਜਿੰਨੀ ਕੁ ਹੋਵੇ। [22]ਛਕ ਲੈਣਗੇ। [23]ਜਾਵਹੁ। [24]ਜੰਗਲ ਨੂੰ। [25]ਕਮਲ ਮੁੱਖ ਵਾਲੇ।

*ਨਗਰ ਤੋਂ ਮੁਰਾਦ—ਚੁਹੜਕਾਣਾ ਹੈ ਜੋ ਹੁਣ ਤਕ ਹੈ ਤੇ ਇਸ ਟਿਕਾਣੇ ਯਾਦਗਾਰੀ ਗੁਰਦੁਆਰਾ ਬੀ ਹੈ, ਜਿਸ ਨੂੰ ਖਰਾ ਸੋਦਾ ਤੇ ਸੱਚਾ ਸੌਦਾ ਬੀ ਕਹਿੰਦੇ ਹਨ।

ਸ਼੍ਰੀ ਬਾਲਾ ਸੰਧੁਰੁ ਵਾਚ ।। ਚੌਪਈ ।। ਜਬ ਹਮ ਗਮਨੈ[1] ਤਿਨਕੋ ਤਜਾਗੀ। ਬੋਲੇ ਸੰਤ ਗਿਰਾ[2] ਅਨੁਰਾਗੀ[3]।'ਆਰਬਲਾਲਘੁ ਬਾਲ ਸੁਚਾਲੀ। ਗਿਰਾ ਵਿਰਾਗ ਭਗਤਿ ਭਲ ਸਾਲੀ[4] ॥ ੨ ॥ਤੁਮ ਸੋਂ ਆਨਿ ਕੀਨ ਬਹੁ ਭਾਊ। ਮ੍ਰਿਦੁਲ[5] ਕ੍ਰਿਪਾਲ ਬਿਸਾਲ ਸੁਭਾਊ।ਭੋਜਨ ਸੌਜ ਆਨਿ[6]ਜਬ ਬੈਸੇ। ਚਲਨ ਰਜਾਇ[7] ਦੀਨਿ ਤੁਮ ਕੈਸੇ?' ॥੩॥ ਸੁਨਿ ਮਹੰਤ ਬੋਲਨੋ ਬਰਬਾਨੀ।'ਇਹ ਕੋ ਪਰਮ-ਪੁਰਖ[8] ਸੁਖਦਾਨੀ। ਕਲਾਵਾਨ ਗਯਾਨੀ ਗੁਨਖਾਨੀ। ਦੁਰਨੋ ਰਹੈ[9] ਗਤਿ[10] ਪਰਹਿ ਨ ਜਾਨੀ ॥ ੪ ॥ ਭਯੋ ਅਸਹਿ ਮੁਝ ਤੇਜ ਪ੍ਰਭਾਊ[11]। ਧਾਂਤੇ ਦੀਨੀ ਜਾਨਿ ਰਜਾਊ[12]। ਅਸ ਕਹਿ ਤਬ ਕੀਨੋ ਪੁਨ ਅਸਨਾ। ਖਾਨ ਲਗੇ ਸ੍ਵਾਦਨ ਲੈ ਰਸਨਾ ॥ ੫ ॥ ਸਿਤਾ[13] ਘ੍ਰਿੱਤ ਮੇਲਨੋ ਸੰਗ ਪਾਇਸੁ[14]। ਸੰਤ ਛੁਧਾਤੁਰ[15] ਤ੍ਰਿਪਤੇ ਖਾਇਸੁ। ਮਨ ਪ੍ਰਸੀਦ ਹ੍ਵੈ ਬਚਨ ਬਖਾਨੇ। 'ਇਹ ਕਰਤਾਰ ਪਨਨੋ ਹਮ ਜਾਨੈ ॥ ੬॥ ਕਿਧੌਂ ਸਰੀਰ ਧਾਰਿ ਕਰਤਾਰਾ। ਆਨਿ ਲੀਨਿ ਸੁਧਿ, ਦੀਨ ਅਹਾਰਾ। ਸਪਤ ਦਿਵਸ ਕੋ[16] ਛੁਧ[17] ਸੰਤਾਏ। ਅਬ ਭੋਜਨ ਕਰਿ ਹਮ ਤ੍ਰਿਪਤਾਏ[18]' ॥ ੭ ॥ ਇਤ ਸ਼੍ਰੀ ਨਾਨਕ ਪੁਰਿ ਦਿਸ਼ ਗਵਨੂ[19]। ਅਰਧਪੰਥ[20] ਪਹੁੰਚੇ ਗੁਨਭਵਨੂ[21]। ਸੋਚ ਬਿਮੋਚਨ[22] ਸੋਚਨ ਲਾਗੇ। ਹਟਕਤਿ ਚਿਤ[23], ਪਗ ਪਰਹਿੰ ਨ ਆਗੇ ॥੮॥ ਚਿੰਤਾਤੁਰ ਸੇ ਹ੍ਵੈ ਗੁਨਖਾਨੀ। ਬੋਲੇ ਮੁਝ ਸੋਂ ਅਸ ਬਿਧਿ ਬਾਨੀ।'ਇਹ ਕੀਨੋ ਕਜਾ ਹਮ ਨੈਂ ਕਾਮਾ।ਉੱਤਰ ਕੋ ਦੈ ਹੈਂ ਚਲਿ ਧਾਮਾ ॥੯॥ ਪਿਤਕੋ* ਅਧਿਕ ਕ੍ਰੋਧ ਉਪਜੈ-ਹੈ। ਮੁਝ ਤੁਝ ਸੋਂ ਦੇ ਗਾਰਿ ਲਰੈ ਹੈ'। ਮੈਂ ਭਾਖਨੋ 'ਕਛੁ ਦੋਸ਼ ਨ ਮੇਰੋ।ਤੁਮ ਕੋ ਬਰਜ[24] ਰਹਨੋ ਬਹੁਤੇਰੋ ॥੧੦॥ ਆਪ ਜਾਨਿਕੈ ਕੀਨ ਕੁਕਾਜੂ। ਚਿਤ ਕਿਉਂ ਚਿੰਤ ਧਰੀ ਤੁਮ ਆਜੂ। ਅਬ ਜਿਮ ਹੋਇ ਸਹਹੁ ਸੋ ਰੀਤੀ। ਸੁਧੀ[25] ਹੁਇ ਅਥਵਾ ਬਿੱਪ੍ਰੀਤੀ[26] ॥ ੧੧ ॥ ਮੁਝ ਕੋ ਚਿੰਤ ਨ ਏਕ ਬਿਆਪੈ। ਧਨ ਤੁਮਰਾ ਖਰਚਨੋ ਤੁਮ ਆਪੈ। ਬਹੁਰ ਨ ਮੈਂ ਤੁਮ ਤੇ ਕਛੁ ਸਜਾਨਾ। ਸਭਿ

---

[1]ਚਲੇ। [2]ਬਾਣੀ। [3]ਪ੍ਰੇਮ ਭਰੀ। [4]ਉਸ ਦੀ ਭਲੀ ਬਾਣੀ ਭਗਤੀ ਤੇ ਵੈਰਾਗ ਦਾ ਘਰਸੀ।[5]ਕੋਮਲ। [6]ਰਸਤ ਲਿਆਕੇ। [7]ਜਾਣ ਦੀ ਆਗਜਾ। [8](ਭਾਵ ਗੁਰੂ ਨਾਨਕ) ਕੋਈ ਪਰਮ ਪੁਰਖ ਹੈ। [9]ਛਿਪਿਆ ਰਹਿੰਦਾ ਹੈ। [10]ਅਸਲੀ ਹਾਲਤ। [11]ਇਸ ਦੇ (ਭਾਵ ਗੁਰੂ ਨਾਨਕ)ਦੇ ਤੇਜ ਦਾ ਪ੍ਰਤਾਪ ਮੈਥੋਂ ਝੱਲਿਆ ਨਹੀਂ ਗਿਆ। [12]ਆਗਜਾ। [13]ਖੰਡ। [14]ਖੀਰ ਦੇ। [15]ਭੁੱਖੇ [16]ਸਤਾਂ ਦਿਨਾਂਦੇ। [17]ਭੁੱਖ ਦੇ। [18]ਰੱਜ ਗਏ ਹਾਂ। [19]ਜਾ ਰਹੇ ਹਨ। [20]ਅੱਧੇ ਰਾਹ।[21]ਗੁਣਾਂ ਦੇ ਘਰ। [22]ਸੋਚਾਂ ਦੂਰ ਕਰਨਹਾਰੇ (ਗੁਰੂ ਜੀ)। [23]ਦਿਲ ਰੁਕਦਾ ਹੈ। [24]ਹਟਕ। [25]ਸਿੱਧੀ।[26]ਅਪ੍ਰੀਤੀ। *ਪਾਠਾਂਤ੍ਰ—ਮੋ

ਜਾਨਹਿੰਗੇ ਬੈਸ ਸਮਾਨਾ[1] ॥੧੨॥ ਪੁਨ ਮੈਂ ਹੌਂ ਆਇਸੁ ਅਨੁਸਾਰੀ। ਤਵ ਪਿਤ ਭੇਜਸੋ ਦਾਸ ਵਿਚਾਰੀ। ਯਾਂਤੇ ਦੋਸ਼ ਨ ਮਮ ਪਰ ਠਾਨਹਿ ॥ ਕਰਮ ਸ਼ੁਭਾਸ਼ੁਭ ਤੁਮਰੋ ਜਾਨਹਿ'॥੧੩॥ਗਟੀ ਗਿਨਤਿ ਬੋਲਤਿ ਬਚਦੋਊ।ਨਿਯਰਾਨੀ[2] ਤਲਵੰਡੀ ਸੋਊ। ਹੌਂ ਤੋ ਚਲਿ ਆਯੋ ਨਿਜ ਸਦਨਾ। ਪੁਰਿ ਨ ਪ੍ਰਵੇਸ਼ੇ[3] ਪੰਕਜ ਬਦਨਾ ॥ ੧੪ ॥ ਏਕ ਤਾਲ ਜਲਹੀਨ ਜੁ ਦੂਰੀ। ਤਹਿੰ ਬੈਸੋ ਬੈਸਕ ਜਿਨ ਰੂਰੀ। ਸੁਨਸੋ ਜਬਹਿ ਆਯੋ ਘਰਿ ਬਾਲਾ। ਭਯੋ ਹਉਲ ਕਾਲੂ ਤਤਕਾਲਾ॥੧੫॥ਦਾਸ ਪਠਾਇ ਮੁਝਹਿ ਬੁਲਵਾਯਾ॥ਕ੍ਰੂਰ ਬਿਲੋਕਤਿ[4] ਬਚਨ ਅਲਾਯਾ। 'ਕਹਾਂ ਕਾਰਖਿਕ, ਨਾਨਕ ਕਹਿਵਾ ?'। ਤਜਸੋ ਸੰਗ ਕਿਉਂ ਪਾਛੇ ਰਹਿਵਾ ? ॥੧੬॥ ਬਨਜਸੋ ਬਨਜ ਕਿਧੌਂ ਤੁਮ ਨਾਹੀਂ?।ਬਿਨ ਦਿਯ ਸੁਧ ਗਾ[5] ਨਿਜ ਘਰ ਮਾਂਹੀ। ਕਿਹ ਨਗਰੀ ਮਹਿੰ ਤਿਹਕੋ ਛੋਰਾ ? ਰੂਠ ਰਹਸੋ ਕਿਉਂ ਤੈਂ ਨ ਬਹੋਰਾ[6]?*'॥੧੭॥ ਅਸ ਬਚ ਸੁਨਿ ਕੈ† ਗਿਰਾ ਉਬਾਚੀ‡। ਜਸ ਬਿਧਿ ਬਿਤੀ ਬਤਾਈ ਸਾਚੀ§। 'ਇਕ ਕਾਨਨ[7] ਮੈਂ ਹੁਤੇ ਫਕੀਰਾ। ਚਲੇ ਜਾਤਿ ਬੈਸੇ ਤਿਨ ਤੀਰਾ[8] ॥ ੧੮ ॥ ਕਛੁਕ ਪਰਸਪਰ ਬੋਲਨ ਕੀਨਾ। ਭੋਜਨ ਹਿਤ ਤਿਨ ਕੋ ਧਨ ਦੀਨਾ। ਕਹਿਨ ਲਗੇ ਪਿਤ ਆਇਸੁ ਜੈਸੀ। ਭਲੇ ਬਨਜ ਕੀ ਕੀਨੀ ਤੈਸੀ ॥ ੧੯ ॥ ਦੇ ਕਰਿ ਦਰਬ ਘਰਨ ਮੁਰਿ ਆਏ। ਨਗਰ ਵਹਿਰ ਬੈਸੇ ਕਿਸਥਾਏ। ਕ੍ਰੋਧ ਕਰਨ ਤੁਮ ਤੇ ਡਰ ਧਰਿਕੈ।ਸਦਨ ਨ ਆਏ ਇਹੈ ਬਿਚਰਿਕੈ[9]॥੨੦॥ਅਸ ਸੁਨਿ ਕਾਲੂ ਕ੍ਰੋਧ ਨ ਥੋਰਾ। ਪਰਸਤਿ ਘ੍ਰਿਤ, ਜਸੋਂ ਪਾਵਕ[10] ਜੋਰਾ।ਕਹੈ ਕਿ'ਮੁਝ ਕੋ ਦੇਹੁ ਬਤਾਈ।ਚਲਹੁ ਸੰਗ ਬੈਸਨੋ ਜਿਹ ਥਾਂਈ' ॥੨੧॥ ਮੁਖ ਤੇ ਬੋਲਤਿ ਗਿਰਾ ਕਠੋਰਾ। ਲੈ ਮੁਝ ਸੰਗ ਚਲਨੋ ਤਿਨ ਓਰਾ। ਸੁਨੀ ਮਾਤ ਸਭਿ ਧਨ ਕੀ ਗਾਥਾ[11]। ਖੋਜਨਗਾ[12] ਕਾਲੂ ਰਿਸਿ ਸਾਥਾ[13] ॥੨੨॥ ਤੁਰਤ[14] ਤਬਹਿ ਤਨਿਯਾ[15] ਕੋ ਭੇਜਾ।ਪਤਿ[16] ਰਿਸ ਤੇ ਉਠਿ ਧਰਕ ਕਰੇਜਾ[17]।ਬਹੁਰੋ ਦਾਸੀ ਦਾਸ ਪਠਾਏ। ਹਿਤ ਬਿਲੋਕਨੇ ਲੋਕ ਸਿਧਾਏ॥੨੩॥ ਬਹਿਰ ਜਾਇ ਪਿਖਿ

[1]ਉਮਰ ਇਕੋ ਜੇਹੀ ਹੈ। [2]ਨੇੜੇ ਆ ਗਈ। [3]ਨੱਗਰ ਵਿਚ ਨਾ ਵੜੇ। [4]ਕਾਵੜ ਨਾਲ ਵੇਖਕੇ। [5]ਚਲਾ ਗਿਓਂ। [6](ਜੇ) ਰੁੱਸ ਰਿਹਾ ਸੀ ਤਾਂ ਤੂੰ ਕਿਉਂ ਨਹੀਂ ਮੋੜ ਆਂਦਾ? [7]ਜੰਗਲ। [8]ਬੇਠਗਏਉਨ੍ਹਾਂ ਪਾਸ। [9]ਵਿਚਾਰਕੇ। [10]ਘਿਉ ਨੂੰ ਛੋਹਕੇ ਜਿਵੇਂ ਅੱਗ। [11]ਕਥਾ। [12]ਢੂੰਡਣ ਗਿਆ। [13]ਗੁੱਸੇ ਨਾਲ। [14]ਛੇਤੀ। [15]ਧੀ (ਬੀਬੀ ਨਾਨਕੀ) ਨੂੰ। [16]ਪਤੀ ਦੇ। [17]ਕੰਬਣ ਲੱਗਾ ਕਾਲਜਾ।

*ਪਾਠਾਂਤ੍ਰ—ਰੂਠ ਹਟਸੋ ਕੈ ਤਿਹਨਿ ਬਹੋਰਾ=ਤੂੰ ਰੁੱਸਕੇ ਮੁੜਿਆ ਹੈਂ ਕਿ ਉਸ ਨੇ ਮੋੜਿਆ ਹੈ ? †ਪਾਃ—ਮੈ। ‡ਪਾਃ—ਉਚਾਰੀ। §ਪਃ—ਸਾਰੀ।

ਜਲ ਬਿਨ ਤਾਲਾ। ਬੈਸੇ ਨੀਵ ਸਥਾਨ ਕ੍ਰਿਪਾਲਾ। ਅਵਿਲੋਕਜੋ ਕਾਲੂ[1] ਜਿਹ ਕਾਲਾ[2]। ਬੋਲਤਿ ਭਾ ਦੁਰਬਚਨ ਬਿਸਾਲਾ॥੨੪॥ਗਹਿਕਰ ਬੂਝਤਿ[3] ਰਿਸ ਕਰਿ ਭਾਰੀ। 'ਕਹਾਂ ਕਾਰਖਿਕ[4]? ਸਦਨ ਉਜਾਰੀ[5]'। ਕਹਾਂ ਬਨਜ ਜੋ ਤੈਂ ਕਰਿ ਲਜਾਯੋ ?। ਘਰ ਜਨਮਜੋ ਮਮ ਨਾਮ ਗਵਾਯੋ[6] ॥੨੫॥ ਸੁਨਿ ਕਮਲਾਨਨ ਭੂਸ਼ਨ ਠਾਨੀ[7]। ਪਿਤ ਬੁਲਾਇ ਨਹਿੰ ਬੋਲਤਿ ਬਾਨੀ। ਧਾਂਤੇ ਅਧਿਕ ਕ੍ਰੋਧ ਕਰਿ ਕਾਲੂ ॥ ਕਰੀ ਤਾੜਨਾ ਤ੍ਰਾਸ ਬਿਸਾਲੂ ॥ ੨੬ ॥ ਦਹਿਨ ਹਾਥ ਤੇ ਬਾਮ ਕਪੋਲਾ[7]। ਹਨੇ ਤਮਾਚੇ ਬਲ ਸੋਂ ਤੋਲਾ। ਬਾਮ ਹਾਥ ਤੇ ਦਹਿਨ ਗੰਡ ਸਥਲ[8]। ਹਨੇ ਚਪੇਟਨ ਰਿਸ ਕਰਿ ਨਿਜ ਬਲ॥੨੭॥ਸ਼੍ਰੀ ਨਾਨਕ ਕੇ ਨੈਨਨ ਨੀਰਾ[9]। ਨਿਕਸ ਚਲਜੋ ਜਿਉਂ ਮਾਨੀ ਪੀਰਾ[10]। ਮਨਹੁ ਮੀਨ[11] ਦੋ ਪੀਕਰਿ ਪਾਨੀ। ਬਮਨਤਿ ਸੋ ਅਸ ਪਰਿਹੀ ਜਾਨੀ[12] ॥ ੨੮ ॥ ਭਰੇ ਕਮਲ ਦਲ ਜਲ ਜਿਉਂ ਸੋਭਾ। ਬੁੰਦਨ[13] ਪਰ ਮੁਕਤਾ ਛਬਿ ਲੋਭਾ[14]। ਸੋਹਤ ਪਰਿ ਗਏ ਨੀਲ ਕਪੋਲਾ[15]। ਜਿਉਂ ਉਤਪਲ ਪਰ[16] ਅਲਿਨ ਅਡੋਲਾ[17] ॥੨੯॥ ਕਿਧੋਂ ਹੁਤੋ ਅਕਲੰਕ ਮਯੰਕਾ[18]। ਮ੍ਰਿਗਛਾਲਾ ਤੇ ਭਯੋ ਸੁਅੰਕਾ[19]। ਪਹੁੰਚੀ ਨਿਕਟ[20] ਨਾਨਕੀ ਭੂਰਨ। ਪਿਤ ਕਰ ਗਹਜੋ[21], ਜੁ ਰਿਸ ਮੈਂ ਪੂਰਨ ॥ ੩੦ ॥ ਬਹੁਰ ਬਿਲੋਕਨ[22] ਲੋਕ ਜਿ ਆਏ। ਬਰਜਜੋ[23] ਬਹੁਤਿ ਭਾਂਤਿ ਸਮਝਾਏ। ਸੁਖਸਾਗਰ ਕੋ ਲੇ ਨਿਜ ਸੰਗਾ। ਨਰ ਪੌਂਛਤਿ[24] ਮੁਖ ਪ੍ਰੇਮ ਉਮੰਗਾ॥੩੧॥ਮ੍ਰਿਦੁਲ ਗਿਰਾ ਕਹਿ ਦੇਤਿ ਦਿਲਾਸਾ। ਮੰਦਮੰਦ ਗਮਨੇ ਪੁਰਿ ਆਸਾ[25]। ਮਾਤ ਬਿਲੋਕਤਿ ਲੋਚਨ ਲਾਈ।ਪੂਰਨ ਪ੍ਰੇਮ ਵਹਿਰ ਪੁਰਿ ਆਈ ॥ ੩੨ ॥ ਸਜਲ ਬਿਲੋਚਨ[26] ਸੁਤਹਿ[27] ਬਿਲੋਕੀ। ਭਈ ਪ੍ਰੇਮ ਕੀ ਉਮਗ ਅਰੋਕੀ[28]। ਕੰਠ ਲਗਾਇ ਨੈਨ ਭਰਿ ਆਏ। ਅੱਸ੍ਰੂ ਸੰਗ[29]

---

[1]ਵੇਖਿਅ ਬਾਬੇਕਾਲੂਨੇ।[2]ਜਿਸ ਵੇਲੇ।[3]ਪੁਛਿਆ।[4]ਰੁਪਯੇਕਿਥੇਹਨ।[5]ਘਰਉਜਾੜੂ !।[6]ਚੁੱਪ ਕਰੀਰਖੀ। [7]ਖੱਬੀ ਗੱਲ੍ਹ ਤੇ। [8]ਗੱਲ੍ਹ ਤੇ (ਪੁੜ ਪੁੜੀ ਕੋਲ)। [9]ਅੱਖਾਂ ਵਿਚੋਂ ਪਾਣੀ। [10]ਮਾਨੋਂ ਪ੍ਰੀਤ ਕੀਤੀ ਹੈ ਪੀੜ। [11]ਮੱਛ। [12]ਉਲਟ ਰਹੇ ਹਨ (ਪਾਣੀ) ਐਉਂ ਜਾਣਿਆ ਪੈਂਦਾ ਹੈ। [13](ਅੱਖਾਂ ਦੇ ਜਲ ਦੀਆਂ) ਬੂੰਦਾਂ (ਦੀ ਸ਼ੋਭਾ ਇਉਂ ਹੈ ਕਿ)। [14]ਉਨ੍ਹਾਂ ਪਰ ਮੋਤੀਆਂ ਦੀ ਛਬੀ ਲੁਭਾਇਮਾਨ ਹੋ ਰਹੀ ਹੈ। [15]ਗਲ੍ਹਾਂ ਪਰ ਨੀਲ ਪਏ ਐਉਂ ਸੋਂਹਦੇ ਹਨ। [16]ਕਵਲਾਂ ਉਤੇ। [17]ਭੌਰੇ ਟਿਕ ਰਹੇ ਹਨ। [18]ਕਲੰਕ ਰਹਿਤ ਚੰਦ੍ਰਮਾਂ।[19]ਮ੍ਰਿਗ ਦੀ ਛਾਯਾ ਦਾ ਵਿਚ ਨਿਸ਼ਾਨ ਪੈ ਗਿਆ ਹੈ। [20]ਪਾਸ। [21]ਪਿਤਾਦਾਹੱਥ ਫੜ ਲਿਆ। [22]ਵੇਖਣ ਲਈ। [23]ਹਟਕਿਆ।[24]ਪੂੰਝਦੇ ਹੋਏ। [25]ਨੱਗਰ ਵਲ। [26]ਹੰਝੂ ਭਰੀਆਂ ਅੱਖਾਂ। [27]ਪੁੱਤਰ ਨੂੰ। [28]ਨਾ ਰੁਕਣ ਵਾਲਾ ਉਛਾਲ। [29]ਹੰਝੂਆਂ ਨਾਲ।

ਸੁਤਅੰਗ[1]ਭਿਗਾਏ॥੩੩॥ ਆਨਿ ਸਦਨ ਮਹਿੰ ਬਦਨ ਨਿਹਾਰੀ। ਪੌਂਛਤਿ ਚਾਰੁ ਬਿਲੋਚਨ ਬਾਰੀ[2]। 'ਸੁਤ ਨ ਕਰਹੁ ਕਾਰਜ ਅਬ ਕੋਊ। ਬਿਚਰਹੁ[3] ਪੁਰਿ ਮਹਿੰ ਸ੍ਵੇਛਾ[4] ਹੋਊ॥੩੪॥ਜੇ ਨ ਕਰਹੁਗੇ ਕੋ ਬਿਵਹਾਰਾ। ਨਹਿੰ ਬਿਗਰੈ ਕਛੁ, ਹੋਇ ਨ ਰਾਰਾ[5]। ਸਦਨ ਦੀਨ ਸੁਖ ਸਰਬ ਬਿਧਾਤਾ। ਬੈਠੇ ਸਦਾ ਰਹਹੁ ਰੰਗਿਰਾਤਾ[6]॥ ੩੫ ॥ ਕੋਤਿਕ ਮਾਨਵ ਦੇਖਨ ਹਾਰੇ। ਜਸਪਦ[7]ਗਏ ਰਾਇ ਕੇ ਦ੍ਵਾਰੇ। ਜਹਿੰ ਬੈਸਨੋ ਨਿਜ ਸਭਾ ਲਗਾਈ। ਤਹਾਂ ਜਾਇ ਸਭਿ ਬਾਤ ਸੁਨਾਈ ॥ ੩੬ ॥ 'ਬੀਸ ਰਜਤਪਣ[8] ਕਾਲੂ ਨੰਦਨ। ਦੀਨੇ ਸੰਤਨ ਕੋ ਕਰਿ ਬੰਦਨ। ਦਯਾ ਯੁਕਤਿ[9] ਜਿਹ* ਮ੍ਰਿਦੁਲ[10] ਸੁਭਾਊ। ਨਗਨ[11] ਛੁਧਾਤੁਰ[12] ਪਿਖਿ ਨ ਸਕਾਊ[13] ॥ ੩੭ ॥ ਕਾਲੂ ਹਨੇ ਚਪੇਟਨ ਜੋਰਾ[14]। ਅਤਿ ਤ੍ਰਾਸਤਿ[15] ਜਿਹ ਤਰਸ ਨ ਥੋਰਾ[16]। ਸੁਨਤਿ ਕਾਨ ਇਵ ਰਾਇ ਬੁਲਾਰਾ। ਸ਼੍ਰੀ ਨਾਨਕ ਜਿੰਹ ਕੋ ਬਹੁ ਪਯਾਰਾ ॥੩੮॥ ਪ੍ਰੀਤਿ ਸੰਗ ਹਿਰਦਾ ਪਰਿ ਪੂਰਨ। ਦਾਸ ਬੁਲਾਇ ਪਠਾਯੋ ਤੂਰਨ। 'ਕਮਲ ਨੈਨ ਆਨਹੁ ਮੁਝ ਅੰਨਾ[17]। ਕਾਲੂ ਸਹਿਤ ਜਿਸੇ ਹਰਿ ਭੈ ਨਾ[18] ॥ ੩੯ ॥ ਅਸ ਕਹਿ ਕ੍ਰੋਧ ਅਧਿਕ ਮਨ ਛਾਵਾ। ਫਰਕਤਿ ਅਧਰ[19] ਰਿਦੈ ਦੁਖ ਪਾਵਾ। ਸੀਤਲ[20]ਸ੍ਵਾਸ ਲੇਤਿ ਬਹੁ ਬਾਰੀ।–ਮਮ ਪੁਰਿ ਹੋਤਿ ਅਵੱਗਯਾ ਭਾਰੀ॥੪੦॥ ਕਲਾਵਾਨ, ਕਲਹੀਨ[21] ਕ੍ਰਿਪਾਲਾ। ਹੈ ਤਾਂਕੋ ਤ੍ਰਿਸਕਾਰ[22] ਬਿਸਾਲਾ। ਲਾਗਹਿ ਮੁਝ ਸਰੀਰ ਸਭਿ ਦੋਸ਼ੂ–।ਅਸ ਬਿਸੂਰ[23]ਉਰ[24]ਸਰਸਤਿ ਰੋਸੂ[25]॥ ੪੧॥ਸੁਖ ਸਾਗਰ ਕੋ ਲੇ ਕਰਿ ਦਾਸਾ।ਪਹੁੰਚਨੋ ਤਬ ਬੁਲਾਰ ਕੇ ਪਾਸਾ।ਪ੍ਰੇਮ ਰੂਪ ਪੂਰਨ ਉਰ ਬਾਰਾ[26]। ਲੋਚਨਦਰ ਜਨੁ[27] ਛੁਟਨੋ ਫੁਹਾਰਾ ॥੪੨॥ ਭਏ ਜਲਜ[28] ਤੇ ਜਲਦ[29] ਸਜਲ[30]ਸੋ। ਨਿਜ ਧਾਰਾ ਗੋਰਤਿ ਤੁਲ ਥਲ ਸੋ[31]। ਤੂਰਨ[32] ਤਜਿਕਰਿ ਉਠਨੋ ਪ੍ਰਯੰਕਾ[33]। ਕਰਿ ਸਤਿਕਾਰ[34] ਲੀਨ ਭੁਰਿ

---

[1]ਪੁੱਤਰ ਦੇ ਅੰਗ। [2]ਅੱਖਾਂ ਤੋਂ ਜਲ। [3]ਫਿਰਹੁ। [4]ਆਪਣੀ ਇੱਛਾ ਅਨੁਸਾਰ। [5]ਝਗੜਾ। [6]ਛੇਤੀ। [7]ਵੀਹ ਰੁਪੱਯੇ। [8]ਦਇਆ ਵਾਲਾ।[9]ਕੋਮਲ। [10]ਨੰਗਾ। [11]ਭੁੱਖਾ। [12]ਵੇਖ ਨਹੀਂ ਸਕਦੇ।[13]ਧੱਪੇ ਜੋਰ ਨਾਲ ਮਾਰੇ। [14]ਬਹੁਤ ਡਰਾਇਆ। [15]ਮੇਰੇ ਘਰ।[16]ਜਿਸਨੂੰ ਰੱਬ ਦਾ ਖੌਫ ਨਹੀਂ। [17]ਹੋਠ। [18]ਠੰਢੇ। [19]ਕਲਪਨਾਂ ਰਹਿਤ। [20]ਨਿਰਾਦਰ। [21]ਝੁਰਦਿਆਂ। [22]ਰਿਦੇ ਵਿਚ। [23]ਵੱਧ ਰਿਹਾ ਹੈ ਗੁੱਸਾ। [24]ਜਲ। [25]ਅੱਖਾਂ ਰਾਹੀਂ ਮਾਨੋਂ। [26]ਕਮਲ (ਨੇਤਰ)। [27]ਬਦਲ। [28]ਸਮੇਤ ਜਲ ਦੇ। [29](ਉਹ ਬਦਲ) ਤੇਗਦੇ ਹਨ ਅਪਣੀ ਧਾਰਾਂ ਹੇਠਾਂ ਜ਼ਮੀਨ ਪਰ। [30]ਛੇਤੀ। [31]ਪਲੰਘ। [32]ਆਦਰ ਕਰਕੇ। *ਪਾ:–ਜਿਨ।

ਅੰਕਾ[1] ॥ ੪੩ ॥ ਗਦਗਦ ਗਿਰਾ ਅੱਸ਼ੂ[2] ਬਹਿ ਬਾਰੀ। ਅੰਗ ਭਿਗੋਏ ਕਰੁਨਾ ਧਾਰੀ। ਬੋਲਨ ਚਹਿਤਿ ਨ ਆਵੈਂਤਿ ਬਾਨੀ। ਮਹਾਂ ਮੋਹ ਮੈਂ ਮਤਿ ਲਪਟਾਨੀ॥੪੪॥ਨਿਕਟ ਜਿ ਨਰ ਕਰੁਨਾ ਮਨ ਠਾਨਹਿਂ।ਕਾਲੂਕੋ ਕੁਸ਼ੀਲ[3] ਪਹਿਚਾਨਹਿਂ।ਰਾਇ ਸੁਨਾਇ ਬਚਨ ਕਹਿ ਨਿੰਦਹਿਂ।-ਕ੍ਰੂਰ ਕਰਮ[4]ਕੀਨੋ- ਮਨ ਬਿੰਦਹਿਂ[5]* ॥ ੪੫ ॥ ਨੀਲ ਕਪੋਲ ਬਿਲੋਕਤਿ [6]ਲੋਚਨ[6]। ਮ੍ਰਿਦੁਲ[7] ਲਖਹਿ[8] ਕਰ ਅੱਸ਼ੂ ਮੋਚਨ[9]। ਧਰਿ ਧੀਰਜ ਉਰ ਰਾਇ ਬੁਲਾਰੂ। ਪਰਖ ਸਮਰਖਹਿ ਕੀਨਿ [10]ਉਚਾਰੂ[10] ॥੪੬॥'ਕਾਲੂ ਕਲਹੀ[11] ਕ੍ਰੂਰ[12] ਕਠੋਰਾ। ਏਕ ਨ ਮਾਨਸੋ ਤੈਂ ਬਚ ਮੋਰਾ। ਕਰੁਨਾਹੀਨ, ਕੁਸ਼ੀਲ[13], ਕੁਢਾਲੀ[13]। ਸੁਧ ਪਰਲੋਕ ਰਿਦਾ ਤਵ[14] ਖਾਲੀ ॥ ੪੭ ॥ ਦਿਨਪ੍ਰਤਿ[15] ਬ੍ਰਿੱਧਤਿ[16] ਮਨ ਧਨ ਲੋਭਾ। ਸੁਤ ਸੁਸ਼ੀਲ ਕੀ ਲਖਤਿ ਨ ਸ਼ੋਭਾ। ਸੁਖ ਇਸ ਲੋਕਹਿ ਦੀਨ ਬਿਸਾਰੀ। ਜਿਨ ਪ੍ਰਲੋਕ ਪਰ ਡੀਠ[17] ਸੁਧਾਰੀ ॥੪੮॥ ਅਸ ਸੁਤ ਉਚਿਤ[18] ਨ ਤਵ ਘਰ ਮਾਂਹੀ। ਛੱਤ੍ਰੀ ਬਰਨ ਕਰਮ ਤਸ[19] ਨਾਂਹੀ। ਕਲਪ ਬ੍ਰਿੱਛ ਜਿਉਂ ਨਿਪਜਹਿ ਮਾਰੂ[20]। ਜਿਉਂ ਸੰਬਕ[21] ਤੇ ਮੁਕਤਾ[22] ਚਾਰੂ ॥ ੪੯ ॥ ਤਿਉਂ ਅਜੋਗ ਬਿਧਿ ਮੈਂ ਲਖਿ ਲੀਨੀ। ਈਸ਼੍ਵਰ ਕੀ ਗਤਿ ਪਰਹਿ ਨ ਚੀਨੀ[23]। ਲੱਜਤਿ[24] ਕਾਲੂ ਸਭਾ ਮਝਾਰਾ[25]। ਪੁਨ ਬੁਲਾਰ ਸੋਂ ਬਚਨ ਉਚਾਰਾ ॥ ੫੦ ॥ 'ਮੁਝ ਸੋਂ ਕਰਤਿ ਅਧਿਕ ਤੁਮ ਰੋਸੂ। ਰਿਦੈ ਬਿਚਾਰੋ ਕਿਹ ਕੋ ਦੋਸ਼ੂ। ਬਨਜ ਹੇਤ ਘਰ ਤੇ ਦਿਯ[26] ਦਰਬਾ। ਜਾਇ ਫ਼ਕੀਰਨ ਅਰਪਸੋ[27] † ਸਰਬਾ ॥ ੫੧ ॥ ਵਹਿਰ ਨਗਰ ਤੇ ਬੈਸਸੋ ਦੁਰਿਕੈ[28]। ਉਤਰ ਨ ਦੀਨੋ ਕੋ ਘਰ ਮੁਰਿਕੈ। ਬਾਲੇ ਕਹੀ ਹਕੀਕਤ ਸਾਰੀ। ਤਹਿਂ ਬੈਸਸੋ ਸਰ ਜਹਿਂ ਬਿਨ ਬਾਰੀ[29] ॥ ੫੨ ॥ ਜਬ ਕੋ ਜਨਮਸੋ ਸੁਰਤ

---

[1]ਜੱਫੀ ਪਾ ਲਈ। [2]ਹੰਝੂ। [3]ਕਰੜੇ ਸੁਭਾ ਵਾਲਾ। [4]ਮਾੜਾ ਕੰਮ। [5](ਸਾਰੇ) ਸਮਝਦੇ ਹਨ। [6]ਗੱਲ੍ਹਾਂ ਤੇ ਪਏ ਨੀਲ ਅੱਖੀਂ ਵੇਖ ਕੇ। [7]ਕੂਲੇ। [8]ਸਮਝਕੇ। [9]ਹੰਝੂ ਕੇਰਦਾ ਹੈ। [10]ਕਠੋਰ ਬਚਨ ਗੁੱਸੇ ਨਾਲ ਆਖੇ। [11]ਲੜਾਕਾ। [12]ਨਿਰਦਈ। [13]ਮਾੜੇ ਤ੍ਰੀਕੇ ਵਾਲਾ। [14]ਪਰਲੋਕ ਦੀ ਖਬਰ ਤੈਂ ਤੇਰਾ ਰਿਦਾ। [15]ਹਰ ਰੋਜ। [16]ਵੱਧਦਾ ਹੈ। [17]ਨਜ਼ਰ। [18]ਲਾਇਕ। [19]ਵੈਸੇ। [20]ਪੈਦਾ ਹੋਵੇ ਰੇਤ ਥਲੇ ਵਿਚ। [21]ਫਲੀ। [ਸੰਸਃ, ਸਿੰਬਾ, ਸਿੰਬਿਕਾ=ਦਾਲ ਮਟਰ ਆਦਿ ਦੀ ਫਲੀ, ਮੂੰਗ ਫਲੀ]। (ਅ) ਏਥੇ ਸੰਬਕਾ ਦਾ ਅਰਥ-ਸਿੱਪੀ-ਕਰਨਾ ਪਿਛਲੀ ਤੁਕ ਤੇ ਅੱਗੇ ਪਏ ਪਦ-ਅਜੋਗ ਬਿਧਿ-ਨਾਲ ਢਬਦਾ ਨਹੀਂ। [22]ਮੋਤੀ। [23]ਜਾਣੀ ਨਹੀਂ ਜਾਂਦੀ। [24]ਸ਼ਰਮਿੰਦਾ। [25]ਵਿੱਚ। [26]ਦਿੱਤਾ। [27]ਦੇ ਦਿੱਤਾ। [28]ਛੁਪਕੇ। [29]ਤਾਲਾਬ ਵਿਚ, ਜੋ ਹੈ ਬਿਨ ਪਾਣੀ ਤੋਂ।

*ਪਾਃ-ਮਤਿ ਮੰਦਹਿ। †ਪਾਠਾਂਤ੍ਰ-ਅਰਚਸੋ।

ਸੰਭਾਰਾ[1]। ਕਈ ਬਾਰ ਇਉਂ ਸਦਨ ਉਜਾਰਾ[2]। ਸੁਨਿ ਬੁਲਾਰ ਪੁਨ ਗਿਰਾ ਬਖਾਨੀ[3]। 'ਤਵ ਉਰ ਪਾਹਨ[4] ਨਿੰਦਾ ਠਾਨੀ ॥ ੫੩ ॥ ਪੁੱਤ੍ਰ ਨੇਹ[5], ਨਹਿੰ ਭੈ ਜਗਤੇਸ਼ਾ[6]। ਪਰਮਾਰਥ ਕੀ ਸੁਮਤਿ[7] ਨ ਲੇਸ਼ਾ[8]। ਲੋਭ ਲਹਿਰ ਉਰ ਸ਼ਰਧਾ ਖਾਲੀ। ਅਜ਼ ਮਤ[9] ਸਮਝਤਿ ਚਿਤ ਨ ਬਿਸਾਲੀ[9]* ॥ ੫੪॥ ਬਰ[10] ਪਾਰਸ ਘਰ ਪਰਹਰਿ ਉਰ ਤੋ[10]। ਚਾਹਤਿ ਫਿਰਤਿ ਸੁ ਕੌਡੀ ਪਰ ਤੋ[11]। ਜਿਉਂ ਅਜਾਨ ਕੋ ਪ੍ਰਾਪਤਿ ਹੀਰਾ। ਕਿਉਂ ਸੁਖ ਪਾਵਹਿ ਰੰਕ[12] ਅਧੀਰਾ ॥ ੫੫ ॥ ਸ਼੍ਰੀ ਨਾਨਕ ਤਨ ਧਰਿ ਘਰ ਹਿੰਦੂ। ਤੁਰਕ ਜਨਮ ਅਪਨੋ ਮਨ ਬਿੰਦੂ[13]। ਅਸਮੰਜਸ ਹੈ ਹੈ ਨਿਜ ਸਦਮਾ। ਰਾਖੋਂ ਜੋ ਮੁਕੰਦ ਪਦ ਪਦਮਾ[14] ॥੫੬॥ ਧਨ ਤ੍ਰਿਸ਼ਨਾ ਕਾਲੂ ਉਰ ਤੇਰੇ। ਇਨ ਕੋ ਖਰਚ ਲੇਹੁ ਘਰ ਮੇਰੇ[15]। ਅਸ ਕਹਿ ਦਾਸ ਪਠਾ ਤਤਕਾਲਾ। ਜਹਿੰ ਰਾਨੀ ਖੋਖਰ[16] ਮਧਸਾਲਾ[16] ॥੫੭॥ ਬੀਸ ਹਜਤਪਣ ਆਨ ਸੁ ਦੀਨੇ। ਲੀਨਿ ਨ੍ਰਿਪਤ ਨਿਜ ਪਾਨ[17] ਪ੍ਰਬੀਨੇ[18]। ਜਬਹਿ[19] ਦੇਨ ਲਾਗਯੋ ਕਰ[20] ਕਾਲੂ। ਹ੍ਵੈ ਕੈ ਬੋਲਯੋ ਲਜਤਿ[21] ਬਿਸਾਲੂ॥੫੮॥ 'ਨਹੀਂ ਬਿਸੂਰਤਿ[22] ਮੈਂ ਇਹ ਦਰਬਾ। ਕਰਤਾ ਸਦਾ ਕੁ-ਕਾਰਜ[23] ਸਰਬਾ। ਮੁਝ ਪਾਛੈ ਨਿਜ ਘਰ ਬਿਵਹਾਰਾ। ਕਿਉਂ ਨਿਰਬਾਹਹਿ ਕਰਹੁ ਬਿਚਾਰਾ ॥੫੯॥ ਤੁਮ ਜੋ ਦੇਨਿ ਦਰਬ ਅਬ ਲਾਗੇ। ਸਰਬ ਸੁਖ ਦੀਨੇ ਕਿਨ ਆਗੇ। ਤਵ ਪ੍ਰਤਾਪ ਸਭਿ ਕੁਛ ਮੁਝ ਸਦਨ॥ਤਵ ਪ੍ਰਸਾਦ[24] ਕਰਿ ਦਾਰਿਦ ਰਦਨਾ[25]॥ ੬੦ ॥ ਕਹਯੋ ਰਾਇ 'ਅਬ ਤੋ ਇਹ ਲੀਜੈ। ਬਹੁਰੋ ਯਾਂ ਬਿਧਿ ਕਾਰਜ ਕੀਜੈ। ਅਸਨ ਬਸਨ ਤੇ ਖਰਚ ਜੁ ਸਰਬਾ। ਮਮ ਢਿਗ[26] ਤੇ ਗਿਨ ਕਰਿ ਲਿਹੁ ਦਰਬਾ ॥ ੬੧ ॥ ਸੁਤ ਕੀ ਮਹਿੰਮਾ ਲਖਿ ਨ ਸਕਾਯਾ। ਦਰਬ ਲੋਭ ਹਿਰਦਾ ਬਿਰਮਾਯਾ[27]। ਧਨ ਆਨਹਿ[28] ਜਾਨਹਿ ਸੁਖਦਾਯਕ।

---

[1]ਹੋਸ਼ ਸੰਭਾਲੀ। [2]ਬਾਣੀ ਕਹੀ। [3]ਪੱਥਰ ਹੈ। [4]ਨਾਂ ਹੈ ਪੁੱਤ੍ਰ ਦਾ ਮੋਹ। [5]ਤੇ ਨਾਂ ਹੈ ਜਗਤ ਦੇ ਈਸ਼ੁਰ ਦਾ ਭੈ। [6]ਚੰਗੀ ਬੁੱਧੀ। [7]ਰੰਚਕ ਮਾਤ੍ਰ ਨਹੀਂ। [8]ਵੱਡੀ ਕਰਾਮਾਤ। [9]ਸ਼ੈਸ਼ਟ। [10]ਸ਼ੈਸ਼ਟ ਪਾਰਸ ਘਰ ਦਾ ਦਿਲੋਂ ਭੁਲਾਕੇ। [11]ਪਰਾਏ ਪਾਸੋਂ। [12]ਕੰਗਾਲ। [13](ਮੈਂ) ਸਮਝਦਾ ਹਾਂ। [14]ਕਵਲ ਵਤ ਚਰਨ ਵਾਲੇ ਮੁਕਤੀ ਦਾਤੇ ਨੂੰ ਜੇ ਮੈਂ ਆਪਣੇ ਘਰ ਰੱਖਾਂ ਤਾਂ ਨਾ ਮੁਨਾਸਬ (ਔਖੀ) ਗਲ ਹੈ। [15]ਖੋਖਰ ਜਾਤਦੀ। [16]ਘਰ ਦੇ ਵਿੱਚ ਸੀ। [17]ਆਪਣੇ ਹੱਥ ਵਿਚ। [18]ਚਤੁਰ ਰਾਜੇ ਨੇ। [19]ਜਦੋਂ। [20]ਹੱਥ ਵਿੱਚ। [21]ਸ਼ਰਮਿੰਦਾ। [22]ਝੁਰਦਾ। [23]ਮਾੜੇ ਕੰਮ। [24]ਕਿਰਪਾ। [25]ਦਰਿਦਰ ਦੂਰ ਹਨ। [26]ਮੇਰੇ ਪਾਸੋਂ। [27]ਭਰਮ ਰਿਹਾ ਹੈ। [28]ਜੇ ਧਨ ਲੈ ਆਵੇ, ਤਾਂ ਤੂੰ (ਇਨ੍ਹਾਂ ਨੂੰ)।

*ਪ:—ਅਜ਼ਮਤ ਨਾਹਿੰਨ ਜਾਨ ਬਿਸਾਲੀ।

ਸਤਿਪੰਥੀ[1] ਕੋ ਕਹਿਤ ਨਲਾਯਕ ॥ ੬੨ ॥ ਭੁਗਤ ਜਗਤ ਕੀ[2] ਰਹਤਿ ਅਜੁਕਤੰ[3]। ਇਕ ਧਨ ਗਾਹਕ[4] ਇਕ ਲੇ ਮੁਕਤੰ[5]। ਗਯੋ ਦਰਬ ਜਾਨਨੋ ਨਿਜ ਜੇਤੋ[6]। ਮੋਹਿ ਨਿਕਟ[7] ਤੇ ਲੇਵਹੁ ਤੇਤੋ[7] ॥ ੬੩ ॥ ਰਾਇ ਦੇਤਿ ਸੋ ਲੇਤਿ ਨ ਕਾਲੂ। ਭਯੋ ਪਰਸਪਰ ਕਹਿਨ ਬਿਸਾਲੂ। ਨ੍ਰਿਪਤਿਅਮਾਤਨ[8] ਬਾਤ ਮੁਖ ਭਾਖੀ। 'ਆਇਸੁ[9] ਰਾਇ ਮੰਨ ਅਭਿਲਾਖੀ ॥੬੪॥ ਬਾਰ ਬਾਰ ਨਹਿੰ ਫੇਰ[10] ਕਰੀਜੈ। ਬਿਨ ਬਿਚਾਰ ਬਚ ਬ੍ਰਿਧਨ[11] ਮਨੀਜੈ। ਕਬਹੁੰ ਨ ਝਿਰਕਹੁ ਉਤਪਲ ਲੋਚਨ। ਤਵ ਸੁਤ ਸੰਤ ਕੁਬੰਧ ਬਿਮੋਚਨ[12]॥ ੬੫ ॥ ਬਹੁਤ ਬਾਰ ਕਹਿ ਰਾਇ ਪ੍ਰਬੀਨੇ। ਨਿਜ ਕਰ ਤੇ ਕਾਲੂ ਕਰ ਦੀਨੇ। ਭੂਰ ਬਿਸੂਰਤਿ ਗਮਨਯੋ ਸਦਨਾ। ਅੰਤਰ ਬੈਸਯੋ ਲੱਜਤਿ ਬਦਨਾ[13]॥੬੬॥ ਤਲਵੰਡੀ ਜੇਤੇ ਨਰ ਨਾਰੀ।ਸੁਨਿਕਰਿ ਕਹਹਿੰ'ਵਡੋ ਬੁਰਿਆਰੀ[14]।ਪੂਰਬ[15] ਨਿਰਦੈ ਹੁਇ ਸੁਤ ਮਾਰਾ। ਨ੍ਰਿਪ ਤੇ ਲੈ ਧਨ ਆਇ ਅਗਾਰਾ[16]॥ ੬੭ ॥ ਘੁਗਲ[17] ਕੁਕਰਮ ਕੀਨਿ[7] ਮਨ ਬਿੰਦਹਿੰ[18]। ਜਹਿੰ ਤਹਿੰ ਕਾਲੂ ਕੋ ਨਰ ਨਿੰਦਹਿੰ। ਪੁਰਿ ਮਹਿੰ ਸੁਨਿ ਨਿੰਦਾ ਨਿਜ ਸ੍ਰੋਨਾ। ਬੋਲ ਨ ਆਵ ਭਯੋ ਮੁਖ ਮੋਨਾ॥ ੬੮ ॥ ਦੁਖਤਿ ਰਿਦੈ ਮੈਂ ਹ੍ਵੈ ਕਰਿ ਭਾਰੀ। ਉਰ ਬਿਸੂਰ ਕਰਿ ਭੂਰ ਵਿਚਾਰੀ।–ਮਰਨ ਭਲੋ*ਜੀਵਨ ਧਿਕ[19]ਮੇਰੋ। ਜਹਿੰ ਤਹਿੰ ਅਪਜਸ[20] ਭਯੋ ਘਨੋਰੋ†–॥੬੯॥ਲੈਕਰਿ ਦਰਬ ਬੁਲਾਰ ਅਗਾਰਾ। ਜਾਇ ਪਾਸ ਮੁਖ ਬਚਨ ਉਚਾਰਾ। 'ਭੂਪਤਿ ! ਲੀਜੈ ਅਪਨੋ ਦਰਬਾ। ਨਿੰਦਾ ਕਰਤਿ ਨਗਰ ਮਮ ਸਰਬਾ[7]॥੭੦॥ ਕਹਿਤਿ ਨ੍ਰਿਪਤ ਚਿਤ ਰੋਸ[21] ਬਿਸਾਰੇ[22]। 'ਕਮਲਨੈਨ ਤੇ ਲੀਨ ਉਧਾਰੇ। ਸੋ ਦੀਨੇ ਜਾਵਹੁ ਨਿਜ ਸ਼ਾਲਾ। ਪੁਨ ਨ ਕ੍ਰੋਧ ਕਰਿ ਸੰਗ ਕ੍ਰਿਪਾਲਾ[7]॥੭੧॥ 'ਜਬ ਕੋ ਜਨਮਯੋ ਇਨ ਸੁਧ ਪਾਈ। ਇਕ ਬਿਰਾਟਿਕਾ[23] ਕਬਿ ਨ ਖਟਾਈ।ਆਨਿ[24] ਕਹਾਂਤੇ[25] ਦੀਨ ਉਧਾਰਾ?।ਧਨਖੱਟਹਿ ਤੌਂ ਕਿਉਂ ਹ੍ਵੈ ਰਾਰਾ[26]॥੭੨॥'ਸੁਨਿ ਕਾਲੂ ਤੁਝਕੋ ਸੁਧ ਨਾਂਹੀ। ਮਾਯਾ‡ ਜਿਤੀ ਪਿਖਹੁ

[1]ਸੱਚੇ ਮਾਰਗ ਟੁਰਨ ਵਾਲੇ ਨੂੰ। [2]ਭਗਤਾਂ ਦੀ ਤੇ ਜਗਤ ਦੀ। [3]ਨਾ ਜੁੜਨ ਵਾਲੀ ਰਹਤ ਹੈ। [4](ਜਗਤ) ਧਨ ਦਾ ਗਾਹਕ। [5](ਭਗਤ) ਮੁਕਤੀ ਦੇ ਗਾਹਕ ਹਨ। [6]ਜਿਤਨਾ। [7]ਪਾਸੋਂ। [8]ਰਾਜੇ ਦੇ ਵਜ਼ੀਰ ਨੇ। [9]ਆਗਜਾ । [10]ਮੋੜ। [11]ਬਿਨਾ ਸੋਚੇ ਵੱਡਿਆਂ ਦੀ ਗਲ ਮੰਨ ਲੈਣੀ ਚਾਹੀਦੀ ਹੈ। [12]ਝੂਠੇ ਬੰਧਨ ਤੋਂ ਛੁਡਾਉਣ ਵਾਲਾ ਹੈ। [13]ਸ਼ਰਮਿੰਦਾ ਮੂੰਹ ਵਾਲਾ। [14]ਬੁਰਾ ਹੈ (ਕਾਲੂ)। [15]ਪਹਿਲਾਂ। [16]ਘਰ। [17]ਦੋਵੇਂ। [18]ਸਮਝਦੇ ਹਨ। [19]ਧਿੱਕਾਰ ਹੈ। [20]ਬਦਨਾਮੀ। [21]ਗੁੱਸਾ। [22]ਭੁਲਾਕੇ। [23]ਕੌਡੀ। [24]ਲਿਆਕੇ। [25]ਕਿੱਥੋਂ । [26]ਝਗੜਾ।

*ਪਾ:–ਭਯੋ। †ਪਾ:–ਵਡੇਰੋ। ‡ਰਾਇ ਬੁਲਾਰ ਦੀ ਇਹ ਸ਼ਰਧਾ ਧਾਰਨ ਯੋਗ ਹੈ।

ਜਗਮਾਂਹੀ[1]। ਸਭਿ ਵਰਤਹਿ ਨਾਨਕ ਅਨੁਸਾਰੀ। ਪਤਿ ਰਜਾਇ ਜਿਉ[2] ਪਤਿਬ੍ਰਤ ਨਾਰੀ ॥ ੭੩ ॥ ਸੰਪਤ ਸਰਬ ਤੁਰੰਗ ਮਤੰਗਾ[3]। ਸਨੰਦਨ[4] ਔ ਸੁਖਪਾਲ[5] ਸੁ ਰੰਗਾ। ਔਰ ਜਿ ਮੁਝ ਘਰਿ ਸਭਿ ਵਡਿਆਈ। ਕਮਲਨੈਨ ਕੀ ਕਰੁਨਾ ਪਾਈ[6] ॥ ੭੪ ॥ ਸੋਰਠਾ ॥ਅਸ ਬਿਧਿ ਰਾਇ ਬੁਲਾਰ ਕਾਲੂ ਕੋ ਸਮਝਾਵਈ। ਬਰ ਸ਼ਰਧਾ ਉਰ ਧਾਰਿ ਪਰਮ ਪ੍ਰੇਮ ਉਪਜਾਵਈ ॥ ੭੫ ॥ ਦੋਹਰਾ ॥ ਬਦਨ ਇੰਦ[7] ਛਬਿ ਮਦਨ ਸਮ[8] ਕਦਨ ਕਲੁਖ[9] ਦੁਖ ਮੰਦ[10]। ਸ੍ਵੱਛਾ[11] ਹ੍ਵੈ ਬਿਚਰਤਿ[12] ਨਗਰ ਜਗਤ ਭਗਤ ਦਾਨੰਦ[13] ॥ ੭੬ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਕਾਲੂ, ਰਾਇ ਬੁਲਾਰ' ਪ੍ਰਸੰਗ ਬਰਨਨੰ ਨਾਮ ਪੰਚਦਸ਼ਮੋ ਅਧਜਾਯ ॥ ੧੫ ॥

੧੬. [ਗੁਰੂ ਅਮਰਦੇਵ ਮੰਗਲ। ਛਾਪ ਲੋਟਾ ਸਾਧੂ ਨੂੰ ਦਿੱਤਾ, ਸੁਲਤਾਨ ਪੁਰ ਜਾਣਾਂ]

ਦੋਹਰਾ ॥ **ਅਮਰਦਾਸ ਸ਼੍ਰੀ ਗੁਰ ਸੁਖਦ ਸੱਤਿ ਸਰੂਪ ਅਨੂਪ ॥**
ਸਿੱਖਨ ਕੇ ਮਨ ਗਜਾਨ ਦਾ ਗਤਿ ਉਦਾਰ ਵਡ ਭੂਪ ॥੧॥

ਸੁਖਦ=ਸੁਖ ਦਾਤੇ [ਸੰਸ:, ਸੁਖ+ਦ]
ਅਨੂਪ=ਉਪਮਾ ਤੋਂ ਪਰੇ, [ਅਨ+ਉਪਮ]। ਗਜਾਨਦਾ=ਗਜਾਨ ਦੇ ਦਾਤੇ।
ਗਤਿ=ਪ੍ਰਾਪਤੀ, ਚਾਲ, ਗਜਾਨ। ਜੀਵਨ ਦਾ ਤ੍ਰੀਕਾ, ਵਰਤਾਉ, ਸੁਭਾਵ।
ਉਦਾਰ=ਸਖੀ, ਦਾਤਾ।

ਅਰਥ—ਸ਼੍ਰੀ ਗੁਰੂ ਅਮਰ ਦਾਸ ਜੀ ਉਪਮਾਂ ਤੋਂ ਪਰੇ (ਹਨ ਤੇ) ਸੱਚ ਹੀ (ਜਿਨ੍ਹਾਂ ਦਾ) ਵਜੂਦ ਹੈ, ਸਿੱਖਾਂ ਦੇ ਮਨ ਨੂੰ ਗਿਆਨ ਦੇ ਦਾਤੇ ਹਨ (ਲੋੜਵੰਦਾਂ ਦੁਖੀਆਂ ਨੂੰ ਵਾਂਛਤ) ਸੁਖਾਂ ਦੇ ਦਾਤੇ ਹਨ, (ਕਿਉਂਕਿ ਉਨ੍ਹਾਂ ਦਾ) ਵਰਤਾਉ ਹੀ ਵਡੇ ਰਾਜਿਆਂ ਵਾਂਙੂ ਉਦਾਰ ਹੈ।

ਭਾਵ—ਸ਼੍ਰੀ ਗੁਰੂ ਅਮਰ ਦੇਵ ਜੀ ਅਤੀ ਮ੍ਰਿਦੁਲ ਸੁਭਾਵ ਵਾਲੇ ਸੇ, ਪਰਉਪਕਾਰ ਤੇ ਦੁਖੀਆਂ ਤੇ ਤ੍ਰੁੱਠਣਾ ਇਤਨਾ ਵਿਸ਼ੇਸ਼ ਸੀ ਕਿ ਕਰਾਮਾਤ ਤੇ ਕਰਾਮਾਤ ਉਨ੍ਹਾਂ ਤੋਂ ਅਨਇੱਛਤ ਹੁੰਦੀ ਸੀ। ਮਨ ਉੱਚਾ ਸੁੱਚਾ ਸ਼ਕਤੀ ਮਾਨ ਸੀ, ਪਰ ਦਯਾਲੂ ਹੋਣ ਕਰਕੇ ਜਿਉਂ ਹੀ ਕਿ ਦਾਇਆ ਦੇ ਰੰਗ ਵਿਚ ਆਉਂਦਾ ਸੀ, ਅਰੋ ਅਸਰ ਹੋਕੇ ਸੁਖਦਾਨ ਹੋ ਜਾਂਦਾ ਸੀ। ਇਸ ਕਰਕੇ ਕਵੀ ਜੀ ਆਖਦੇ ਹਨ ਕਿ ਉਨ੍ਹਾਂ ਦੀ ਗਤੀ (ਮੁਰਾਦ ਸੁਭਾਵ ਤੋਂ ਹੈ) ਹੀ ਦਾਤਾ ਸੀ। ਅਰਥਾਤ ਕਿ ਉਹ ਉੱਦਮ ਨਾਲ ਪਰਉਪਕਾਰ ਨਹੀਂ ਸਨ ਕਰਦੇ, ਉਨ੍ਹਾਂ ਦਾ ਸੁਤੇ

[1]ਵੇਖਦਾ ਹੈਂ ਜਗਤ ਵਿੱਚ। [2]ਪਤੀ ਦੇ ਹੁਕਮ ਵਿੱਚ ਜੀਕੂੰ। [3]ਘੋੜੇ, ਹਾਥੀ। [4]ਰਥ। [5]ਪਾਲਕੀ। [6]ਮੇਹਰ ਨਾਲ ਪ੍ਰਾਪਤ ਹੋਈ ਹੈ। [7]ਮੁਖ ਚੰਦਰਮਾਂ ਵਰਗਾ। [8]ਕਾਮ ਵਤ ਛਬੀ ਭਾਵ ਅਤੀ ਸੁਹਣੀ। [9]ਨਾਸ਼ ਕਰਤਾ ਪਾਪਾਂ ਦੇ। [10]ਤੇ ਦੁਖਾਂ ਨੂੰ ਹਰਨ ਵਾਲੇ। [11]ਆਪਣੀ ਇੱਛਾ ਅਨੁਸਾਰ, ਸੁਤੰਤ੍ਰ। [12]ਫਿਰਦੇ ਹਨ। [13]ਜਗਤ ਦੇ ਭਗਤਾਂ ਦੇ ਅਨੰਦ ਦਾਤਾ (ਗੁਰੂ ਜੀ)।

ਹੀ ਸੁਭਾਵ ਉਦਾਰ ਸੀ। ਜੀਕੂੰ ਵਡੇ ਰਾਜਿਆਂ ਦਾ ਮਾਯਾ ਦਾਨ ਦੇਣ ਵਿਚ ਉਦਾਰ ਚਿਤ ਹੁੰਦਾ ਹੈ, ਉਸਤਰ੍ਹਾਂ ਆਪਦਾ ਚਿਤ ਗਯਾਨ ਦੇਣ, ਸੁਖ ਦੇਣ ਵਿਚ ਉਦਾਰ ਸੀ। ਸ਼੍ਰੀ ਬਾਲਾ ਸੰਧੁਰੁ ਵਾਚ ॥ ਭੁਜੰਗ ਪ੍ਰਯਾਤ ਛੰਦ। ਸੁਤਾ ਨਾਨਕੀ ਜੋ ਹੁਤੀ ਧਾਮ ਕਾਲੂ। ਗੁਨੰ ਖਾਨ ਮਾਨੋ ਸਰੂਪੰ ਬਿਸਾਲੂ।ਸੁਤਾ ਕੇ ਸਮਾਨੰ[੧] ਲਖਨੋ ਤਾਂਹਿ ਰਾਈ[੨]। ਭਲੇ ਥਾਨ ਕੀਨੀ ਸੁਤਾ ਕੀ ਸਗਾਈ[੩] ॥ ੨ ॥ ਤੋਟਕ ਛੰਦ ॥ ਸੁਲਤਾਨ ਪੁਰੇ ਜੈਰਾਮ ਹੁਤੋ। ਬਰ ਬਾਹਜ ਬੰਸ ਬਿਸੁੱਧ ਮਤੋ[੪]। ਸਨਬੰਧ ਭਯੋ ਤਿਹ ਸੰਗ ਭਲੰ। ਇਕ ਸਾਰ ਮਿਲੇ ਬਰ ਨਾਰਿ[੫]*ਕਲੰ[੬]॥੩॥ਸਜਿ ਸਾਜਿ[੭] ਬਰਾਤ ਭਲੀ ਸਗਰੀ। ਕਿਧ ਆਨ ਢੁਕਾਊ ਸੁਸ੍ਰੂ ਨਗਰੀ[੮]। ਲਿਧ ਸੰਗ ਮਤੰਗ ਤੁਰੰਗਨ ਕੋਪਟ[੯]ਸ਼ੋਭਤਿਹੈਂ ਬਹੁਰੰਗਨਕੋ।੪।ਬਰਕੁਖਨ ਕੰਚਨ[੧੦] ਅੰਗ ਧਰੇ। ਝਮਕਾਂਤਿ ਜਰਾਵਨ ਸੰਗ ਜਰੇ[੧੧]। ਮਨ ਹੋਇ ਉਦਾਰ ਧਨੰ ਬਰਖੇ। ਸਭਿ ਪਾਵਹਿੰ ਰੰਕ[੧੨] ਰਿਦੇ ਹਰਖੇ ॥੫॥ਕਬਿੱਤ॥ ਬਾਜਤਿ ਨਗਾਰੇ ਬਹੁ ਬੇਦਜਨ†ਅਖਾਰੇ ਹੋਤਿ[੧੩] ਕੌਤਕ ਨਿਹਾਰੇਮਨ ਰਹੇਹੈਂ ਲੁਭਾਇਕੈ।ਪਾਇਕੈ ਨਿਦੇਸ ਕੋ ਬਰਾਤ ਨੈ ਨਿਵੇਸ[੧੪] ਕੀਨੋ, ਅਥਏ ਦਿਨੇਸ਼[੧੫] ਕੋ ਹੁਤਾਸਨ[੧੬] ਜਗਾਇਕੈ। ਭਾਵਰੈ[੧੭] ਕੋ ਲੇਯ ਸਭਿ ਦਿੱਜਨ[੧੮] ਕੋ ਦਾਨ ਦੇਯ ਅੰਗਨਾ[੧੯] ਸੁਨਾਇ ਗਾਰਿ ਗੀਤਨ‡ ਕੋ ਗਾਇਕੈ। ਦੋਊ ਕੁਲ ਰੀਤਿ ਕੀਨ ਦਾਇਜ[੨੦] ਬਹੁਤ ਦੀਨ ਵਡੋ ਜਸੁ ਲੀਨ ਸਭਿ ਰਹੇ ਹਰਖਾਇਕੈ ॥ ੬ ॥ ਕੀਨੋ ਉਪ-

---

[੧](ਨਿਜ) ਪੁੱਤ੍ਰੀ ਸਮਾਨ। [੨]ਰਾਇ ਬੁਲਾਰ ਜਾਣਦਾ ਸੀ। [੩]ਮੰਗਣੀ। [੪]ਚੰਗੀ ਕੁਲ ਦਾ ਖੱਤ੍ਰੀ ਤੇ ਉੱਜਲ ਬੁੱਧੀ ਵਾਲਾ। [੫]ਵਰ ਤੇ ਕੰਨ੍ਯਾਂ। [੬]ਸੁੰਦਰ। [੭]ਸਜ ਸਜਾਕੇ। [੮]ਸੁਹੁਰੇ ਦੀ ਨਗਰੀ। [੯]ਕਪੜੇ। [੧੦]ਸੋਨੇ ਦੇ। [੧੧]ਜੜ੍ਹਾਊਆਂ ਨਾਲ ਜੜੇ। [੧੨]ਗਰੀਬ। [੧੩]ਵਜਦੇ ਹਨ ਬਹੁਤ ਨਗਾਰੇ, ਵੇਦੀਆਂ ਦੀ ਸਭਾ ਲਗਦੀ ਹੈ। [੧੪]ਟਿਕਾਣਾ। [੧੫]ਸੂਰਜ ਛਿਪੇ। [੧੬]ਅਗਨੀ। [੧੭]ਫੇਰੇ। [੧੮]ਬ੍ਰਾਹਮਨਾਂ ਨੂੰ। [੧੯]ਇਸਤ੍ਰੀਆਂ। [੨੦]ਦਾਜ। *ਪਾ:—ਨਰ ਨਾਰ। †ਪਾਠਾਂਤ੍ਰ—ਵੇਸ਼ਜਨ। ਇਸ ਪਦ ਤੋਂ ਪਤਾ ਲਗਦਾ ਹੈ ਕਿ ਸ਼੍ਰੀ ਗੁਰੂ ਜੀ ਦੇ ਆਗਮਨ ਸਮੇਂ ਖੱਤ੍ਰੀ ਕਿਤਨੇ ਗਿਰ ਚੁਕੇ ਸਨ ਜਿਨ੍ਹਾਂ ਦਾ ਦੇਸ਼ ਖੋਹਕੇ ਉਹਨਾਂ ਉੱਤੇ ਬਦੇਸ਼ੀ ਜ਼ਾਲਮ ਪਠਾਣ ਰਾਜ ਕਰ ਰਹੇ ਸੇ, ਓਹ ਵਿਆਹਾਂ ਪਰ ਕੇਵਲ ਹਾਕਮਾਂ ਦੀ ਨਕਲ ਕਰਕੇ ਵੇਸ਼ਿਆ ਦੇ ਨਾਚ ਕਰਵਾਉਂਦੇ ਸੇ। ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿਚ ਐਸੇ ਕੁਕਰਮਾਂ ਦੀ ਨਿਸ਼ੇਧੀ ਆਉਂਦੀ ਹੈ।

‡ਦੋ ਨੁਸਖਿਆਂ ਵਿਚ ਪਾਠ 'ਰਾਗ ਰੀਤਨ' ਹੈ ਅਰਥਾਤ ਰਾਗਾਂ ਦੀਆਂ ਵਿਧੀਆਂ ਅਨੁਸਾਰ। 'ਰਾਗ ਦੀਆਂ ਰੀਤਾਂ' ਪਦ ਰਾਗ ਦੇ ਗੁਣੀ ਜਨ ਹੁਣ ਵੀ ਬੋਲਦੇ ਹਨ। ਇਕ ਦੋ ਨੁਸਖਿਆਂ ਵਿਚ ਪਾਠ 'ਗਾਰਿ ਗੀਤਨ' ਬੀ ਹੈ। ਪਤਾ ਨਹੀਂ ਕਿ ਕਵਿ ਜੀ ਦੇ ਆਪਣੇ ਨੁਸਖੇ ਵਿਚ, ਜੋ ਮਿਲਦਾ ਨਹੀਂ, ਕੀਹ ਪਾਠ ਸੀ। ਹਰ ਹਾਲ ਏਹ ਸਿੱਠਣੀਆਂ ਦੇਣ ਦੇ ਦੇਸ਼ ਵਿਚ ਰਿਵਾਜ ਹੈਸਨ ਤਾਂ ਸਹੀ, ਪਰ ਇਹ ਗੁਰਮਤ ਦੇ ਉਪਦੇਸ਼ ਨਹੀਂ ਹਨ।

ਬਾਹ[੧] ਅਭਿਰਾਮ ਯੌ ਜਰਾਮ ਪੁਨ ਗਯੋ ਨਿਜ ਧਾਮ ਮਨ ਆਨੰਦ ਬਢਾਇਕੈ। ਬਾਸੁਰ ਬਿਤੀਤੇ ਕੁਛ ਨਾਨਕ ਸੋਂ ਕਾਲੂ ਕਹੈ 'ਭਗਨੀ ਕੋ ਆਨਿ[੨] ਸੁਲਤਾਨ ਪੁਰਿ ਜਾਇਕੈ'। ਮਾਨਤਿ ਨ ਬੈਨ ਅਨੁਕੰਪਐਨ[੩] ਤੂਸ਼ਨੀ ਭੇ ਜਾਂਕੋ ਕਿਹ ਭੈ ਨ, ਨੀਚੇ ਨੈਨ ਠਹਿਰਾਇਕੈ। ਰਾਇਕੇ ਨਿਕਟ ਜਾਇ ਸਭਿ ਹੀ ਸੁਨਾਇ ਬਿਧਿ 'ਭਗਨੀ ਨ ਆਨਤਿ[੪] ਹੈ ਰਹਜੋਂ ਸਮਝਾਇਕੈ' ॥੭॥ਰਾਇ ਭੇਜਸੋ ਦਾਸ ਕੋ ਬੁਲਾਇ ਸੁਖ ਰਾਸ ਰੂਪ, ਸਾਦਰ[੫] ਬਸਾਇ ਪਾਸ ਪ੍ਰੇਮ ਕੇ ਪ੍ਰਕਾਸ਼ ਸੋਂ*। ਮਾਥੇ ਪਰ ਹਾਥ ਫੇਰ, ਗਾਥਾ[੬] ਹਿਤ ਸਾਥ ਕਹਿ 'ਏਕ ਵਾਰ ਜੱਯੈ[੭] ਸੁਸਾ ਆਨੀਏ ਅਵਾਸ[੮] ਸੋਂ*। ਦੂਜੇ ਤਹਾਂ ਜਾਇ ਰਹੋ ਰਿਦੈ ਸੁਖ ਪਾਇ ਅਹੋ ਕਾਲੂ ਕੀ ਕਲਾਹਿ[੯] ਮਿਟ ਜਾਇ ਅਨਾਯਾਸ[੧੦] ਸੋਂ*। ਸਹਿਜ ਸੁਭਾਇ ਤਬ ਹੀਏ ਜੋ ਸੁਹਾਇ ਕਰੋ ਜਾਵਨੋਂ ਉਚਿਤ[੧੧] ਤੁਮੈ ਅਬੈ ਸੁਸਾ ਪਾਸ[੧੨] ਸੋਂ*' ॥ ੮ ॥ ਬ੍ਰਿੱਧ ਬੈਸ ਨਗਰੇਸ਼[੧੩] ਬੱਲਭ[੧੪] ਵਿਸ਼ੇਸ[੧੫] ਲਖਿ[੧੬] ਮਾਨੇ ਜਗਤੇਸ਼[੧੭] ਬੈਨ ਭਾਨੇ ਮਨ ਆਪਨੇ। ਬਾਲਾ ਭਨੈ: ਅੰਗਦ ਜੀ! ਕੀਜੈ ਪਾਨ[੧੮] ਕਥਾ ਰਸ[੧੯], ਭਏ ਹੈਂ ਤਯਾਰ ਜਿਨ ਕੀਨੇ ਦੰਭ ਖਾਪਨੇ[੨੦]। ਮੋਸੇ ਹਿਤ ਸਦਾ ਧਰੈਂ, ਦਾਸ ਜਾਨ ਦਯਾ ਕਰੈਂ, ਨਿਕਟਿ[੨੧] ਹਕਾਰ ਲੀਨ[੨੨] ਸਾਥ ਕੋ ਅਪਾਪ ਨੇ[੨੩]। ਆਇਕੈ ਨਿਕੇਤ[੨੪] ਲੀਨ ਬੇਦੀ-ਕੁਲਕੇਤ ਨੇਗ[੨੫], ਮਾਤਾ ਕਰਿ ਹੇਤ ਬਿਦਾ ਕੀਨ ਹਰਿ ਜਾਪਨੇ[੨੬] ।੯। ਚਲੇ ਪੰਥ ਮੰਦ ਮੰਦ[੨੭] ਆਨੰਦ ਕੇ ਕੰਦ[੨੮] ਜੋਊ ਸੁੰਦਰ ਮੁਕੰਦ ਪਦ[੨੯] ਨੈਨ ਅਰਬਿੰਦ ਸੇ[੩੦]। ਦੇਖਤਿ ਸਿਸੁਰ ਰੁਤਿ[੩੧] ਕਾਨਨ[੩੨] ਨਿਪਾਤ ਪਾਤ[੩੩] ਨਗਨ ਬਿਟਪ ਭੇ[੩੪] ਨਰਕ ਅਘਵੰਦ ਸੇ[੩੫] । ਆਂਬਨ[੩੬] ਕੋ

---

[੧]ਸ਼ਾਦੀ। [੨]ਭੈਣ ਨੂੰ ਲਿਆ। [੩]ਕਿਰਪਾ ਦੇ ਘਰ । [੪]ਨਹੀਂ ਲਿਆਉਂਦਾ। [੫]ਆਦਰ ਨਾਲ। [੬]ਕਥਾ, ਗੱਲ। [੭]ਜਾਓ। [੮]ਭੈਣ ਨੂੰ ਲੈ ਆਓ ਘਰ। [੯]ਲੜਾਈ। [੧੦]ਸੌਖੀ, ਬਿਨਾ ਯਤਨ। [੧੧]ਲਾਇਕ। [੧੨]ਭੈਣ ਦੇ ਕੋਲ। [੧੩]ਨਗਰੀ ਦੇ ਰਾਜੇ ਦੀ ਤੇ[੧੪]ਪਿਆਰਾ। [੧੫]ਬਹੁਤ। [੧੬]ਜਾਣਕੇ। [੧੭]ਜਗਤ ਸੁਵਾਮੀ ਨੇ। [੧੮]ਪੀਵੋ। [੧੯]ਅੰਮ੍ਰਿਤ। [੨੦]ਦੰਭ ਨਾਸ਼ ਕੀਤੇ। [੨੧]ਕੋਲ। [੨੨]ਬੁਲਾਲਿਆ। [੨੩]ਨਿਸ਼ਪਾਪ (ਭਾਵ ਗੁਰੂ ਜੀ) ਨੇ। [੨੪]ਘਰ। [੨੫]ਭੈਣ ਨੂੰ ਦੇਣ ਯੋਗ ਵਸਤਾਂ। [੨੬]ਹਰੀ ਦਾ ਜਾਪ ਕਰਨ ਵਾਲੇ (ਗੁਰੂ ਜੀ) ਨੂੰ। [੨੭]ਹੌਲੀ ਹੌਲੀ। [੨੮]ਆਨੰਦ ਦੇ ਦਾਤਾ। [੨੯]ਮੁਕਤੀ ਦਾਤਾ ਚਰਨ ਟੁਰੇ। [੩੦]ਜਿਸ ਦੇ ਨੈਣ ਕਵਲ ਵਰਗੇ ਹਨ। [੩੧]ਪਤ ਝੜੀ ਰੁਤ । [੩੨]ਜੰਗਲ। [੩੩]ਝੜ ਪਏ ਪੱਤਰ। [੩੪]ਦਰਖਤ ਨੰਗੇ ਹੋ ਗਏ। [੩੫]ਨਰਕ ਜਾਣ ਵਾਲੇ ਪਾਪੀਆਂ ਵਾਂਙੂ। [੩੬]ਅੰਬਾਂ।

*ਚਉਹੀਂ ਥਾਈਂ ਹਰ ਤੁਕ ਦੇ ਅੰਤ–ਸੋ–ਦੀ ਥਾਂ ਪਾਠਾਂਤ੍ਰ–ਕੋ–ਬੀ ਹੈ।

ਮੋਰ[1] ਭਖਿ[2] ਕੰਠ[3] ਕਲ[4] ਕੋਕਲਾਕੇ[5] ਕੂਕਤਿ ਸੁਨਾਇ ਕੂਕ ਪਾਵਤਿ ਅਨੰਦ ਸੋ। ਕੀਰ[6], ਕਲਬਿੰਕ[7], ਕੰਕ[8], ਤੋਕਕ[9], ਕਕੰਨ[10], ਕੋਕ[11], ਕੁਰਕਟ[12], ਕਰੇਟੂ[13], ਕਾਕ[14], ਕੋਕੀ[15], ਹੈਂ ਨਰਿੰਦ ਸੋ[16]।੧੦।ਬੋਲਤਿ ਕਪੋਤ ਭ੍ਰਿੰਗ[17], ਖੰਜਨ[18], ਕੁਲਿੰਗ[19] ਕਲ[20] ਸਾਰਸ[21] ਕੁਰੰਗ[22] ਨਾਨਾ ਰੰਗ ਕੇ ਬਿਹੰਗ[23] ਹੈਂ। ਕਾਨਨ ਉਲੰਘਿ ਗਏ ਨੱਗਰ ਉਮੰਗ ਪਿਖਿ ਨਾਗਰ ਔ ਨਾਗਰੀ ਅਨੰਦ ਬਹੁ ਰੰਗ* ਹੈਂ[24]। ਗਾਵਤਿ ਬਸੰਤ ਮਿਲ ਨਾਚਤਿ ਅਨੰਤ ਘਰ ਰਾਇ[25] ਰੰਕ[26] ਤਜੀ ਸ਼ੰਕ ਫਿਰਤਿ ਨਿਸ਼ੰਗ ਹੈਂ। ਹਾਥ ਸੋਂ ਬਜਾਇ ਤਾਰੀ[27] ਮੁਖ ਤੇ ਸੁਨਾਇ ਗਾਰੀ[28] ਛਾਰੈਂ ਪਿਚਕਾਰੀ ਭਰਿ ਰੰਗਤਿ ਸੁਰੰਗ ਹੈਂ ॥ ੧੧ ॥ ਸੋਦਰੀ[29] ਸਦਨ[30] ਗਏ ਕਮਲ ਬਦਨ[31] ਪੁਨ ਬੰਧਨ ਕਦਨ[32] ਜਾਂਕੇ ਨਾਮ ਲੇਤਿ ਹੋਤਿ ਹੈਂ। ਸਾਦਰ[33] ਸਨੇਹ[34] ਕਰਿ ਮਿਲ ਕੇ ਬਿਸਾਏ ਗੇਹ[35], ਕੁਸ਼ਲਪ੍ਰਸ਼ਨ[36] ਬੂਝ† ਆਨੰਦ ਉਦੋਤਿ ਹੈਂ[37]। ਏਕ ਦਿਨ ਰਹੇ, ਬਿਦਾ ਲੈਨਿ ਹਿਤ ਬੈਨ ਕਹੇ, ਸੁਨਿਕੈ ਜੈਰਾਮ ਸਨਮਾਨੈ ਰੂਪ ਜੋਤਿ ਹੈ[38]। 'ਮੇਰੇ ਧਾਮ ਰਹੋ, ਸੇਵਾ ਕਰੋਂ ਜੋਊ ਕਹੋ ਤੁਮ, ਸੰਤ ਰੂਪ ਦੇਖੇ ਤੇ ਕਲੁਖ[39] ਦੁਖ ਖੋਤਿ ਹੈਂ' ॥ ੧੨ ॥ ਪਰਮਾਨੰਦ ਜਨਕ[40] ਜਰਾਮ ਕੋ ਬਖਾਨੈ‡ ਬੈਨ 'ਬਿਦਾ ਦੇਹੁ ਅਬਕੇ ਬਹੁਰ ਪੁਰਿ[41] ਆਵਈਂ।ਭਗਨੀ[42] ਕੋ ਲੈਨਿ ਮਾਤ ਪਿਤਾ ਨੈ ਪਠਾਏ ਏਹ, ਜਾਨੋ ਜੋਗ ਜਾਨੋ ਅਬ, ਨਹੀਂ ਪੁਨ ਜਾਵਈ[42]'।ਯਾ ਬਿਧਿ ਵਿਚਾਰ ਕੀਨਿ ਸਭਿਨਿ ਕੋ ਬਿਦਾ ਦੀਨਿ ਚਲੇ ਤੁਲ-ਵੰਡੀ ਮਗ ਸੁੰਦਰ ਸੁਹਾਵਈ। ਬੇਦੀ ਕੁਲ ਕੇਤ ਆਏ ਸੁਸਾ[42] ਕੇ ਸਮੇਤ ਨਿਜ ਪ੍ਰਵਿਸ਼ੇ ਨਿਕੇਤ[30] ਮਾਤ ਅੰਗ ਮੈਂ ਨ ਮਾਵਈ ॥ ੧੩ ॥ ਸ੍ਰੈਯਾ ॥

---

[1]ਬੂਰ। [2]ਖਾਕੇ। [3]ਗਲਾ। [4]ਸੁੰਦਰ। [5]ਕੋਇਲਾਂ ਦੇ। [6]ਤੋਤੇ। [7]ਚਿੜਾ। [8]ਚਿੱਟੀ ਚੀਲ੍ਹ (ਅ) ਬਗਲਾ। [9]ਪਪੀਹਾ। [10]ਬਟੇਰਾ, ਕਕੰਜਲ=ਚਾਤ੍ਰਿਕ। [11]ਚਕਵੀ ਚਕਵਾ। [12]ਕੁਕੜ। [13]ਕਾਲਕਾਂਛੀ। [14]ਕਾਂ। [15]ਮੋਰ। [16]ਰਾਜੇ ਵਰਗੇ। [17]ਕਪੋਤ=ਕਬੂਤਰ। ਭ੍ਰਿੰਗ=ਭੌਰਾ, ਭੌਰੇ। [18]ਮਮੋਲਾ। [19]ਜਲ ਕਿਨਾਰੇ ਰਹਿਣ ਵਾਲਾ ਇਕ ਵੱਡਾ ਪੰਛੀ। [20]ਸੁੰਦਰ। [21]ਇਕ ਵੱਡਾ ਜਲ ਪੰਛੀ। [22]ਲਮਢੀਂਗ [ਸੰਸ:, ਕੁਰੰਕਰ]। [23]ਪੰਛੀ। [24]ਦੇਖੇ ਪੁਰਖ ਤੇ ਇਸਤ੍ਰੀਆਂ ਬਹੁਤ ਆਨੰਦ ਤੇ ਰੰਗ ਵਿਚ ਹੈਨ। [25]ਰਾਜੇ। [26]ਕੰਗਾਲ। [27]ਤਾੜੀ। [28]ਗਾਲੀ। ਭਾਵ ਹੋਲੀਆਂ ਦੇ ਦਿਨ ਹਨ, ਪਿੱਛੇ ਰੁਤ ਮਾਘ ਫੱਗਣ ਦੀ ਦੱਸ ਆਏ ਹਨ। [29]ਬੇਬੇ ਜੀ ਦੇ। [30]ਘਰ। [31]ਕਮਲ ਮੁਖ ਵਾਲੇ। [32]ਬੰਧਨਾਂ ਦਾ ਨਾਸ਼। [33]ਆਦਰ ਨਾਲ। [34]ਪ੍ਰੇਮ। [35]ਘਰ ਬੈਠਾਏ। [36]ਸੁਖਸਾਂਦ। [37]ਅਨੰਦ ਪ੍ਰਕਾਸ਼ ਹੁੰਦਾ ਹੈ। [38]ਜੋਤੀ ਸਰੂਪ ਨੂੰ। [39]ਪਾਪ। [40]ਪਿਤਾ ਨੇ। [41]ਸੁਲਤਾਨ ਪੁਰ। [42]ਭੈਣ। [42]ਜਾਣਾ (ਇਨ੍ਹਾਂ ਦਾ) ਹੁਣ ਮੁਨਾਸਬ ਜਾਣੋ ਫੇਰ (ਆਕੇ) ਨਾ ਜਾਵਣ (ਭਾਵੇਂ)। *ਪਾ:—ਅੰਗ। †ਪਾ:—ਕਰਿ। ‡ਪਾ:—ਸੁ ਕਹੇ।

ਰਾਇ ਸੁਨਜੋ ਨਿਜ ਬੱਲਭ[1] ਆਵਨ, ਦਾਸ ਪਠਾਵਨ ਕੀਨ ਤਦਾਈ।
ਲੀਨਿ ਬੁਲਾਇ,ਸੁ ਪਾਸ ਬਿਸਾਇ,ਰਿਦੈ ਸੁਖ ਪਾਇ, ਅਖੀਂ ਭਰਿ ਆਈ।
ਪ੍ਰੇਮ ਸੋਂ ਬੂਝ ਸਰੀਰ ਅਪੀਰ[2] ਕੀ ਪ੍ਰੀਤਿ ਨਵੀਨ ਕਰੀ ਅਧਿਕਾਈ।
ਧੀਰ ਧੁਰੰਧਰ[3] ਸ਼੍ਰੀ ਗੁਰੁ ਪੂਰਨ 'ਛੇਮ[4]' ਕਹੀ ਔ ਜਰਾਮ ਵਡਾਈ॥ ੧੪॥
ਦੋਹਰਾ॥ ਸਦਨ[5] ਅਏ ਦੁਖਕਦਨ[6] ਪੁਨ ਜਿਨ ਤੇ ਮਦਨ ਲਜਾਇ[7]।
ਰਦਨ[8] ਕੁੰਦ[9] ਕੰਦਲ ਅਨੰਦ[10] ਮੰਦਮੰਦ ਗਤਿਪਾਇ[11] ॥੧੫॥ ਕਵਿੱਤ॥
ਸੁੰਦਰ ਬਦਨ ਪਰ[12] ਤਨਕ[13] ਸ਼ਮਸ ਮਸ[14] ਮਾਨਹੁ ਸ਼ਿੰਗਾਰ[15] ਨਿਜ
ਰੂਪ ਪ੍ਰਗਟਾਵਈ। ਕਿਧੌਂ ਸਸਿ ਪਾਸ[16] ਚਹਿ ਪਸਰਜੋ ਤਮਸ ਜਸ[17] ਕਿਧੌਂ[18]
ਮੁਖ ਸ਼ਾਰਸ਼[19]ਪੈਂ ਮਧੁਪ[20] ਸੁਹਾਵਈ। ਭੁਜਾਂ[21]ਹੈਂ ਪ੍ਰਲੰਬ[22] ਭਾਰੀ,ਉੱਨਤ[23]
ਸਿਕੰਧ[24] ਚਾਰੀ[25] ਦਯਾ ਭਰੀ ਨੈਨ ਕੋਰ[26] ਚਿੱਤ ਕੋ ਚੁਰਾਵਈ। ਕੁੰਡਲ
ਕਪੋਲ ਪਰ[27] ਝਮਕਤਿ ਲੋਲ[28] ਭਏ, ਚਿਬੁਕ[29] ਅਮੋਲ ਛਬਿ ਹੋਰੇ[30]
ਤੇ ਲੁਭਾਵਈ॥੧੬॥ਸ੍ਰੈਯਾ॥ ਰਾਗ[31] ਬਿਰੋਧ[32] ਤੇ ਬ੍ਰਿੱਤਿ ਨਿਰੋਧਨ[33] ਆਦਿ
ਤੇ ਰੀਤਿ ਸਦਾ ਜਿਨ ਕੀ। ਛੈ ਨ ਸਕੈ ਹਰਖੰ ਮਨ ਸ਼ੋਕ ਦੈ ਜਯੋਂ ਦਲ
ਕੰਜ[34] ਜਲੰਕਨ[35] ਕੀ। ਏਕਸੇ[36] ਆਨੰਦ ਮੈਂ ਮਗਨੰ ਜਗ ਤਾਰਨ ਲੀਲਾ
ਕਰੇ ਤਨਕੀ[37]। ਐਸੇ ਗੁਰੂ ਕੀ ਜੋਊ ਸਤਿਸੰਗਤ ਸੇਵਤਿ[38] ਕਯਾ ਉਪਮਾ
ਤਿਨ ਕੀ॥੧੭॥ ਦੋਹਰਾ॥ ਉਦਾਸੀਨ ਬ੍ਰਿਤਿ ਮੈਂ ਸਦਾ ਸ਼੍ਰੀ ਬੇਦੀ ਕੁਲਕੇਤੁ।
ਅਸ ਬਿਧਿ ਦਿਵਸ ਬਿਤਾਵਈਂ ਜਗ ਤਾਰਨ ਕੇ ਹੇਤੁ ॥ ੧੮ ॥ ਕਵਿੱਤ॥
ਬਹੁਰੋ ਜੈਰਾਮ ਚਲਿ ਆਯੋ ਸਸੁਰਾਰ[39] ਧਾਮ[40],ਜਾਂਕੋ ਅਭਿਰਾਮ ਬੇਖ[41],
ਲੈਨੇ ਹਿਤ ਨਾਨਕੀ। ਸੁਨਿਕੈ ਬੁਲਾਰ ਨੈ ਬੁਲਾਇ ਪਠਾ[42] ਤਾਤਕਾਲ[43]

---

[1]ਅਪਨੇ ਪ੍ਰੀਤਮ ਦਾ। [2]ਸੁਖ। [3]ਧੀਰਜ ਦੇ ਧਾਰਨ ਹਾਰੇ। [4]ਕੁਸ਼ਲ। [5]ਘਰ। [6]ਦੁਖ ਨਾਸ਼ਕ। [7]ਕਾਮ ਸ਼ਰਮ ਖਾਂਦਾ ਹੈ। [8]ਦੰਦ। [9]ਮਰਤਬਾਨ ਦੇ ਫੁਲ ਜਿਹੇ। [10]ਅਨੰਦ ਦੀ ਕੰਦਲ। ਸਾਰਾ ਹੀ ਅਨੰਦ। [11](ਉਨ੍ਹਾਂ ਦੇ) ਚਰਣਾਂ ਦੀ ਟੋਰ ਬੜੀ ਗੰਭੀਰ। [12]ਸੁਹਣੇ ਮੁਖ ਪਰ। [13]ਥੋੜੀ। [14]ਦਾਹੜੇ ਦੀ ਮੱਸ (ਸਿਆਹੀ)। [15]ਸ਼ਿੰਗਾਰ ਰਸ। [16]ਚੰਦ੍ਰਮਾਂ ਦੇ ਕੋਲ। [17]ਜਿਵੇਂ ਅੰਨ੍ਹੇਰਾ ਪਸਰਿਆ ਚਾਹੁੰਦਾ ਹੈ। [18]ਜਾਂ। [19]ਮੁਖ ਕਵਲ ਤੇ। [20]ਭੌਰਾ। [21]ਬਾਹਾਂ। [22]ਲੰਬੀਆਂ। [23]ਉੱਚੇ ਹਨ। [24]ਮੋਢੇ। [25]ਸੁੰਦਰ। [26]ਅੱਖਾਂ ਦੀਆਂ ਕੋਣਾਂ। ਨੈਨ ਕੋਰ ਤੋਂ ਮੁਰਾਦ–ਕਟਾਖ–ਦੀ ਹੈ। [27]ਗੱਲ੍ਹਾਂ ਪੁਰ ਵਾਲੇ। [28]ਚੰਚਲ। [29]ਠੋਡੀ। [30]ਦੇਖੇ। [31.32]ਮੋਹ ਤੋਂ ਰੋਕਣ ਦੀ ਤੇ। [33]ਬ੍ਰਿਤੀ ਨੂੰ ਏਕਾਗ੍ਰ ਕਰਨ ਦੀ। [34]ਕਮਲ ਪਤੇ ਨੂੰ। [35]ਪਾਣੀ ਦੀ ਬੂੰਦ। [36]ਇਕ ਰਸ। [37]ਸ਼ਰੀਰ ਦੀ। [38]ਕਰਦੇ ਹਨ। [39]ਸਹੁਰੇ। [40]ਘਰ। [41]ਸੁੰਦਰ ਵੇਸ। [42]ਸੱਦ ਭੇਜਿਆ। [43]ਛੇਤੀ।

ਆਇ ਮਿਲਜੋ ਭਲੀ ਰੀਤਿ ਕਰੀ ਸਨਮਾਨ ਕੀ[1] । ਕੁਸ਼ਲ[2] ਪ੍ਰਸੰਗ[3] ਕਰਿ,ਰਿਦੇ ਮੈਂ ਅਨੰਦ ਧਰਿ ਬੋਲਜੋ ਸਮਝਾਨ ਹਿਤ ਬਿਧਿ[4]ਗਤਿਦਾਨਕੀ[5]। 'ਕਲਾਵਾਨ ਨਾਨਕ ਸੁਜਾਨ[6] ਕੋ ਤੂੰ ਭਲੇ ਮਾਨ, ਕਲਹ' ਕਰਤਿ ਕਾਲੂ ਸਮਝ ਨ ਸਜਾਨ ਕੀ[7] ॥੧੯॥ ਮੋਰੋ ਕਹਜੋ ਮਾਨਿ ਨਿਜ ਰਾਖੋ ਘਰ ਮਾਨ ਸਨ[8] ਉਤੇ[10] ਕਿਤ[11] ਥਾਨ[12] ਬਿਧਿ[13] ਬਜਾਹਿ ਕੀ ਮਿਲੀਜੀਏ। ਸੇਵਉ ਸਭਿ ਭਾਂਤਿ ਸੋਂ ਮਿਟਾਇ ਮਨ ਭ੍ਰਾਤ[14] ਮੀਤ! ਭੂਲ ਹੂੰ ਨ ਪ੍ਰਤਿਕੂਲ[15] ਹੋਨੀ ਮਤਿ[16] ਕੀਜੀਏ। ਸ੍ਵਾਰਥ ਪ੍ਰਮਾਰਥ ਮੈਂ ਜਨਮ ਪਦਾਰਥ ਕੋ ਚਾਹੋ ਜਿ ਸਕਾਰਥਾ ਤੋ ਨੀਕੇ ਲਖਿ ਲੀਜੀਏ। ਏਕ ਤੋ ਕਹਿਨ ਮੋਰੋ ਦੂਜੇ ਸਨਬੰਧ ਤੋਰੋ ਤੀਜੇ ਨਿਜ ਭਲਾ ਹੋਰੋ ਸੇਵਾ ਮੈਂ ਪ੍ਰਸੀਜੀਏ ॥੨੦॥ਦੋਹਰਾ॥ ਕਲਹੀ[17] ਕਾਲੂ ਕਲਹਿ ਕਰਿ[18], ਯਾਂਤੇ ਰਹਹਿਂ ਉਦਾਸ। ਜਾਹੁ ਜਬਹਿ* ਨਿਜ[19] ਸਦਨ ਕੋ[20] ਪੁਨ ਪਠਵਹੁਂ[21] ਤੁਮ ਪਾਸ[22] ॥ ੨੧ ॥ ਸ੍ਰੈਯਾ ॥ ਜੈਰਾਮ ਤਬੈ ਹਰਖਾਇ ਰਿਦੇ ਕਹਿ 'ਭਾਗ ਜਗੇ ਅਪਨੇ ਵਡ ਜਾਨੋਂ। ਜਿਨਕੀ ਉਪਮਾ ਤੁਮ ਆਪ ਕਰੋ ਸੁ ਚਲੈਂ ਮਮ ਧਾਮ ਕ੍ਰਿਤਾਰਥ ਮਾਨੋਂ। ਧਨ ਤੇ ਤਨ ਤੇ ਮਨ ਤੇ ਜਨ[23] ਤੇ ਸਭਿ ਆਇਸੁ[24] ਮੈਂ ਤਿਨ ਕੀ ਸਿਰ ਠਾਨੋਂ'। ਕਹਿ ਯੌ ਉਠਿ ਬੰਦਨ ਕੀਨਿ[25] ਬੁਲਾਰ ਕੋ, ਹੋਇ ਬਿਦਾ ਸੁ†ਨਿਕੇਤ ਸਿਧਾਨੋ[26]॥ ੨੨॥ ਸੋਰਠਾ ॥ ਲੀਨਿ ਭਾਰਜਾ ਸਾਥ ਡੋਲੇ ਮਹਿਂ ਚਢਿਵਾਇ ਕਰਿ‡। ਮਿਲ ਸ਼੍ਰੀ ਨਾਨਕ ਸਾਥ ਸਾਸ ਸਸੁਰ ਕੋ ਨਮੋ ਕਰਿ॥੨੩॥ਸਨੇ ਸਨੇ ਪ੍ਰਸਥਾਨ[27] ਯੁਤ ਦਾਸਨ ਕੋ ਘਰ ਗਯੋ। ਸਿਮਰਤਿ ਸਤੁਤਿ[28] ਬਖਾਨ ਸ਼੍ਰੀ ਨਾਨਕ ਕੋ ਦੰਪਤੀ ॥ ੨੪ ॥ ਸ੍ਰੈਯਾ ॥ ਤਾਂ ਪਸ਼ਚਾਤ ਰਹੇ ਜਸ ਭਾਂਤਿ[29] ਕਹੋਂ ਤਸ ਗਾਥ[30] ਸੁਨੋ ਸੁਖਦਾਨੀ! ਯੋਗ ਕੀ ਰੀਤਿ ਨਿਕੇਤ[31] ਬਿਖੈ ਵਰਤੈਂ, ਨਿਰ-ਲੇਪ ਵਿਖੇਪਤਾ ਹਾਨੀ[32]। ਜੈਸ ਬਿਦੇਹ[33] ਰਹਜੋ ਗ੍ਰਿਹਸਤਾਸ਼੍ਰਮ,ਹੈ ਅਜ ਲੌ

---

[1]ਆਦਰ ਦੀ। [2]ਸੁੱਖ। [3]ਅਨੰਦ (ਅ) ਪੁਛਕੇ। [4]ਵਰਤੋਂ [5]ਮੁਕਤੀ ਦਾਤੇ ਦੀ । [6]ਚਤੁਰ। [7]ਲੜਾਈ। [8]ਸਿਆਣਪ ਦੀ। [9]ਆਦਰ ਨਾਲ। [10]ਉਧਰੇ। [11]ਕਿਸੇ। [12]ਜਗਾ । [13]ਜੁਗਤ। [14]ਭਰਮ। [15]ਉਲਟ। [16]ਹੋਣ ਵਾਲੀ ਬੁੱਧੀ। [17]ਲੜਾਈ ਕਰਨ ਵਾਲਾ । [18]ਲੜਾਈ ਕਰਦਾ ਹੈ। [19]ਤੁਸੀਂ ਆਪਣੇ। [20]ਘਰ ਨੂੰ। [21]ਮੈਂ ਭੇਜਾਂਗਾ (ਉਨ੍ਹਾਂ ਨੂੰ) । [22]ਤੇਰੇ ਪਾਸ। [23]ਦਾਸਾਂ ਤੇ। [24]ਆਗਜਾ, ਹੁਕਮ। [25]ਨਮਸਕਾਰ ਕੀਤੀ। [26]ਘਰ ਗਿਆ। [27]ਚਲ ਚਲ ਕੇ। [28]ਉਸਤਤ। [29]ਜਿਸ ਤਰ੍ਹਾਂ। [30]ਤੈਸੀ ਕਥਾ। [31]ਘਰ। [32]ਵਿਖੇਪ ਤੋਂ ਰਹਿਤ ਹੋਕੇ। [33]ਜਨਕ ਜੀ। *ਪਾਠਾਂਤ੍ਰ—ਅਬਹਿ—ਹੈ। †ਪਾਠਾਂਤ੍ਰ—ਕੋ—।

‡ਪਾ:=ਡੋਰੇ ਮਹਿਂ ਚਢਵਾਇ ਕਰ।

ਪਰਤੱਛ ਕਹਾਨੀ। ਪਾਵਕ[1] ਬੀਚ ਬਿਭੂਤ[2] ਛਪੈ ਤਿਵ ਰਾਖੀ ਛਪਾਇ ਕਲਾ ਗੁਨਖਾਨੀ ॥੨੫॥ ਸੋਰਠਾ ॥ ਲਖਿ ਨ ਸਕਹਿੰ ਅਨਜਾਨ ਥਕਹਿੰ ਸਿ ਅਸ[3] ਮਿਲ ਪਰਸਪਰ[4]। 'ਕਾਜ ਕਠਨ ਜਗ ਜਾਨਿ ਬਿਨ ਮਤਿ ਹੋਇ ਨ ਆਵਈ' ॥ ੨੬ ॥ ਸ਼੍ਰੀ ਬੇਦੀ ਕੁਲਚੰਦ ਰਹਤਿ ਸਮਾਨ ਸੁਭਾਇ ਮੈਂ। ਕਮਲਨ ਸੋ ਮਤਿਮੰਦ[5] ਕੈਸੇ ਸਕਹਿੰ ਪਛਾਨ ਸੋ ॥ ੨੭ ॥ ਧਰਮਧੁਰੀਨ[6] ਅਗਾਧ ਅਸ ਬਿਧਿ ਸਮਾਂ ਬਿਤਾਵਈਂ। ਚਲਿ ਕਰਿ ਆਧੋ ਸਾਧ ਏਕ ਦਿਵਸ ਤਲਵੰਡਿਕਾ* ॥ ੨੮ ॥ ਕਬਿੱਤ ॥ ਰੀਤਿ ਤਨ ਸੰਤ ਕੀ ਅਤੀਤ ਬੈਠੋ ਆਨਿ ਇਕ ਨੱਗਰ ਵਹਿਰ[7] ਬਰ[8]† ਆਸਨ ਡਸਾਇਕੈ[9]। ਤਾਂਹੀ‡ ਸਮੇਂ ਸਹਿਜ ਸੁਭਾਇ ਗਏ ਨਾਨਕ ਜੀ ਬੈਂਸੇ 'ਕਰਤਾਰ ਕਰਤਾਰ' ਤਾਂ[10] ਸੁਨਾਇਕੈ। ਕੰਚਨ[11] ਕੀ ਮੁੰਦ੍ਰਿਕਾ[12] ਸੁਹਾਇ ਛੁੱਦ੍ਰ ਆਂਗੁਰੀਮੈਂ[13],ਲੋਟਾ ਹਾਥ ਲੀਏ ਉਪਕਾਰੀ ਜੇ ਸੁਭਾਇਕੈ। ਬੂਝਤਿ ਅਤੀਤ 'ਕੌਨ ਨਾਮ ਤੌ ਬਰਨ ਰੀਤਿ ਕਹੋ ਪਰਤੀਤ ਨਿਜ ਚੀਤ ਕੀ ਜਨਾਇਕੈ'॥ ੨੯॥'§ਨਾਨਕ ਹੈ ਨਾਮ ਨਿਰੰਕਾਰੀ ਤਨ ਬੇਖ ਜਾਨ¶ਖੱਤ੍ਰੀ ਕੀ ਜਾਤਿ ਗੋਤ ਬੇਦੀ ਮਮ ਜਾਨੀਏ'।ਕਹੈ ਸੰਤ ਵਾਕ 'ਤੁਮ ਆਪ ਨਿਰੰਕਾਰੀ ਭਏ?

---

[1]ਅਗਨੀ। [2]ਸੁਵਾਹ ਵਿਚ। [3]ਓਹ ਇਸ ਤਰ੍ਹਾਂ ਕਹਿੰਦੇ ਹਨ। [4]ਆਪੋ ਵਿਚ। [5]ਕਮਲ ਫੁਲ ਵਰਗੇ ਦੁਰਬੁੱਧੀ ਲੋਕ (ਕਮਲ ਚੰਦ ਵਲੋਂ ਮੂੰਹ ਮੀਟ ਲੈਂਦਾ ਹੈ।) [6]ਧਰਮ ਧਾਰਨ ਵਾਲੇ। [7]ਬਾਹਰ। [8]ਚੰਗਾ। [9]ਵਿਛਾਕੇ। [10]ਉਸਨੂੰ। [11]ਸੋਨੇ ਦੀ। [12]ਮੁੰਦਰੀ। [13]ਛੋਟੀ ਉਂਗਲੀ ਵਿਚ।

*ਇਕ ਨੁਸਖੇ ਵਿਚ ਪਾਠ–ਤਿਲਵੰਡੀ–ਸਾਰੇ ਗ੍ਰੰਥ ਵਿਚ ਹੈ, ਹੋਰਨਾਂ ਨੁਸਖਿਆਂ ਵਚ–ਤਲਵੰਡੀ–ਹੈ। †ਪਾ:–ਬਾਹਰੁ ਵਾਰ। ‡ਪਾ:–ਤੇਹੀ।

§ਇਥੇ ਦੋ ਕਲਮੀ ਨੁਸਖਿਆਂ ਵਿਚ ਪਾਠ ਦਾ ਬੀ ਫਰਕ ਹੈ ਤੇ ਕਬਿੱਤ ਬੀ ਦੋ ਹਨ। ਯਥਾ:–'ਨਾਨਕ ਹੈ ਨਾਮ, ਨਿਰੰਕਾਰੀ ਤਨੁਬੇਖਿ ਜਾਨ, ਖੱਤ੍ਰੀ ਹੈ ਸੁ ਜਾਤਿ, ਗੋਤ ਬੇਦੀ ਮਮ ਜਾਨਿਹੋ'। ਕਹੈ ਸੰਤ ਵਾਕੁ 'ਤੁਮ ਆਪ ਨਿਰੰਕਾਰੀ ਭਏ, ਉੱਤਰ ਬਤਾਇ ਹਮ ਕੌਣ ਤੇ ਪ੍ਰਮਾਨ ਹੋ ? । ਮਾਯਾ ਮੋਹ ਗ੍ਰਸੇ ਹੋ, ਕੁਟੰਬ ਨੇਹ ਫਸੇ ਹੋ, ਬਿਖ਼ੈਨ ਬੀਚ ਰਸੇ ਹੋ, ਬਖਾਨ ਬੈਨ ਆਨ ਹੋ। ਸਦਨ ਬਸੇ ਹੋ ਪੰਕ ਲੋਭ ਮੈਂ ਧਸੇ ਹੋ ਕਰ ਪਹਿਰ ਲਸੇ ਹੋ ਹੇਮ ਬਾਂਛਤ ਮਹਾਨ ਹੋ' । ੩੦ ॥ ਕਬਿੱਤ ॥ 'ਬਾਹਰ ਕੇ ਤਜਾਗ ਕੋ ਨ ਕਰੈਂ ਅਨੁਰਾਗ ਹਮ, ਬ੍ਰਿਤਿ ਲਾਗ ਰਹੀ ਰਸ ਪਾਗ ਏਕੁੰਕਾਰ ਕੋ। ਹੇਮ ਮੈਂ ਸਨੇਹੁ ਤੁਮ, ਲੀਜੈ ਅੰਗੀਕਾਰ ਕਰਿ, ਹਮਰੈ ਤੋ ਹਾਨਿ ਲਾਭ ਅਹੈ ਏਕਸਾਰ ਕੋ। ਬੇਖ ਸੰਤ ਰੂਪ ਹੋ ਅਨੂਪ ਮਤਿ ਦੇਖੀਅਤ, ਭਏ ਨਿਰੰਕਾਰ ਹੂੰਕੋ ਭੇਦ ਨਾ ਬਿਚਾਰਕੋ।' ਐਸੇ ਕਹਿ ਵਾਕ ਲੀਨੀ ਕਰ ਤੇ ਉਤਾਰ ਛਾਪ ਲੋਟੇ ਕੇ ਸਮੇਤਿ ਤਾਂਹਿ ਦੀਨੀ ਸੁਖਕਾਰ ਕੋ ॥ ੩੧ ॥ ¶ਪਾ:–ਮਾਨ।

ਉੱਤਰ ਬਤਾਇ ਹਮ[1] ਕੌਨ ਤੇ ਪ੍ਰਮਾਨੀਏ[2]।'ਰਾਵਰਿ[3] ਤੋ ਸੰਤ ਰੂਪ ਮਤੋ ਹੈ ਅਨੂਪ ਸ਼ੁਭ ਭਏ ਨਿਰੰਕਾਰ ਹੂੰ ਕੇ ਭੇਦ ਨ ਪਛਾਨੀਏ'। ਐਸੇ ਕਹਿ ਵਾਕ ਲੀਨੀ ਕਰ[4] ਤੇ ਉਤਾਰਿ ਛਾਪ[5] ਲੋਟੇ ਕੇ ਸਮੇਤ ਤਾਂਹਿ ਦੀਨੀ ਸੁਖ ਦਾਨੀਏ॥੩੦॥ ਕਹੇ ਪੁਨ ਸੰਤ 'ਹਮੈਂ ਪਹੁੰਚੀ, ਸੁ ਲੇਹੁ ਅਬ, ਨਹੀਂ ਮੋਹਿ ਕਾਮ ਨਿਜ ਧਾਮ[6] ਲੈ ਸਿਧਾਈਏ'। 'ਏਕ ਬਾਰ ਦੇਇ ਕਰਿ ਤਾਂਹਿ ਕੋ ਸੋ ਲੇਹਿੰ ਹਮ, ਦੇਤਿ ਕਰ[7] ਲੇਤਿ ਜੌਨ,ਧਰਮ ਲਜਾਈਏ'। ਹੋਇਕੈ ਪ੍ਰਸੰਨ ਸੰਤ ਕਹਤਿ 'ਪ੍ਰਛੰਨਬੇਖ[8],ਲੇਤਿ ਕਰਤਾਰ ਸੁਧ[9] ਐਸੇ ਜਾਨ ਪਾਈਏ'।ਸੰਤ ਤਬ ਚਲਨੋ ਗਯੋ, ਨਾਨਕ ਸਦਨ ਅਯੋ, ਸੁੰਦਰ ਬਦਨ ਨਿਜ ਸਿੱਖ ਸੁਖਦਾਈਏ[10]॥ ੩੧॥ ਕਾਲੂ ਕਰ[11] ਦੇਖਿ ਕਹਨੋ, ਕੋਪ ਮੈਂ ਬਿਸੇਖ, ਮੁਖ ਭਾਖੈ ਦੁਰਬਾਚ[12] 'ਅਬ ਸਾਚ ਕਹੋ ਮੋਹਿ ਕੋ। ਲੋਟਾ ਤੈਂ ਗਵਾਇ ਛਾਪ ਦੀਨੀ ਕੌਨ* ਜਾਇ ਸੁਤ ! ਸਦਾ ਦੁਖਦਾਇ ਮਤਿ ਆਵਤਿ ਨ ਤੋਹਿ ਕੋ। ਕਹਾਂ ਲੌ ਪੁਕਾਰੋਂ, ਨਹਿੰ ਲੀਨਿ ਤੈਂ ਸਮ੍ਹਾਰੋ[13], ਭੌਨ[14] ਕੀਨ ਧੌਂ ਉਜਾਰੋ, ਮੂਰ ਕਹਨੋ ਜਿ ਨ ਪੋਹਿ ਕੋ[15]। ਇੱਛਾ ਜਹਿੰ ਜੱਯੈ,ਹਮ ਧਾਮ[16] ਹੂੰ ਨ ਅੱਯੈ, ਨਿਜ[17] ਖੱਯੈ[18] ਜੋ ਕਮੱਯੈ' ਕਹਨੋ ਰਿਦੈ ਭਰਿ ਛੋਹਿ[19] ਕੋ॥੩੨॥ 'ਛੋਡੀ ਜੋ ਕਮਾਈ ਤੇਰੀ, ਦੀਨੀ ਤੈਂ ਗਵਾਇ ਮੇਰੀ, ਬਨਜ ਬਿਉਹਾਰ ਕੀ ਨ ਮੱਤਿਤੇਰੇ ਪਾਸ ਹੈਹੂ ਸ਼ਨੀ[20]ਕਰਤਿ, ਹੌਂਹੂੰ ਬੋਲਤਿ ਖਪਤਿ ਨਿਤ, ਮਾਨਤਿ ਨ ਬਾਤ ਕਿਧੌਂ ਦੁੱਖ ਹੀ ਕੀ ਰਾਸ[21] ਹੈ'। ਰਾਇ ਸੰਗ ਧਾਇ ਜਾਇ ਕਹਨੋ ਕਾਹੂ ਭੇਦ ਸਭਿ ਕਾਲੂ ਕੋ ਬੁਲਾਇ ਰਾਇ ਲੀਨਿ ਤਬ ਆਸੁ[22] ਹੈ। 'ਕਹਾਂ ਤੋਹਿ ਭਯੋ, ਨਹਿੰ ਮਾਨੈ ਕਿਮ ਕਹਨੋ, ਬਹੁ ਪ੍ਰਾਕ[23] ਸਮਝਯੋ ਤੇਰੋ ਗਯੋ ਬਿਸਵਾਸ ਹੈ॥੩੩॥ ਦੋਹਰਾ॥ ਪੱਥਰ ਤੇ ਨਿਠੁਰੋ[24] ਅਧਿਕ†, ਜਲ ਮਮ ਬਚ ਕਿਮ ਭੇਦ[25] । ਨਾਨਕ ਕਦਲੀ[26] ਕੋਮਲੈ ਪੌਨ ਜਿਵੈਂ ਦੇ ਖੇਦ' ॥ ੩੪ ॥ ਸ੍ਵੈਯਾ ॥ ਨਾਨਕ ਤਾਤ[27] ਕਹੀ ਤਬ ਬਾਤ 'ਸੁਨੋ, ਕਰ ਛਾਪ ਹੁਤੀ ਸੁਧ[28]

---

[1]ਅਸੀਂ। [2]ਇਸਦਾ ਪ੍ਰਮਾਨ (ਸਬੂਤ) ਕੀ ਹੈ। [3]ਆਪ ਦਾ। [4]ਹੱਥ। [5]ਮੁੰਦਰੀ। [6]ਘਰ। [7]ਹਥੋਂ ਦੇਕੇ। [8]ਗੁਪਤ ਰੂਪ । [9]ਖਬਰ। [10]ਸਿੱਖਾਂ ਦੇ ਸੁਖਦਾਈ (ਗੁਰੂ ਜੀ) । [11]ਹੱਥ। [12]ਖੋਟੇ ਬਚਨ । [13]ਸੰਭਾਲ । [14]ਘਰ। [15]ਮੇਰਾ ਆਖਿਆ ਤੈਨੂੰ ਨਹੀਂ ਪੋਹਿੰਦਾ ਕੋਈ ਭੀ। [16]ਘਰ। [17]ਆਪ। [18]ਖਾਓ। [19]ਗੁੱਸਾ। [20]ਚੁੱਪ। [21]ਦੁੱਖ ਦੀ ਖਾਣ। [22]ਛੇਤੀ। [23]ਪਹਿਲਾਂ। [24]ਕਰੜਾ। [25]ਮੇਰੇ ਬਚਨ ਪਾਣੀ ਹੁਨ ਕੀਕੂੰ ਉਸਨੂੰ ਵਿੰਨ੍ਹਣ। [26]ਕੇਲੇ। [27](ਸ਼੍ਰੀ ਗੁਰੂ) ਨਾਨਕ (ਦੇਵ ਜੀ) ਦੇ ਪਿਤਾ ਨੇ। [28]ਖਬਰ। *ਪਾ:—ਕਿਨਿ। †ਪਾ:—ਪ੍ਰਸਤਰ ਤੇ ਨਿਸ਼ਠੁਰ ਅਧਿਕ।

ਨਾਂਹੀ। ਜਾਨਤਿ ਨਾਂਹਿ ਨ ਕਾਹਿ[1] ਕਰੀ, ਕਿਹ ਗੇਰ ਦਈ ਕਿ ਦਈ ਕਿਸ ਪਾਹੀ[2] ? ਹੌਂ ਅਨੁਮਾਨ ਤੇ ਜਾਨਤਿ ਹੌਂ ਮਨ, ਗੋਸ਼ਟੀ ਨਿੱਤ ਫਕੀਰਨ ਕਾ ਹੀ। ਦੇ ਤਿਨ ਕੋ[3] ਨ ਬਤਾਵਤਿ[4] ਹੈ ਪੁਨ ਭੂਸ਼ਨ[5] ਧਾਰਤਿ ਹੈ ਮੁਖ ਮਾਂਹੀ ॥੩੫॥ ਹੌਂ ਕਿਹ ਤੇ[6] ਜਿ ਕਮਾਇ ਕੈ ਆਨਤਿ ਖੋਵਤਿ ਹੈ ਨ ਵਿਚਾਰ ਕਰਾਹੀ। ਜੋ ਇਸ ਬੈਸ ਸਮਾਨ[7] ਹੁਤੇ ਘਰ ਕਾਰ ਸੰਭਾਰਿ ਲਈ ਸਭਿ ਤਾਂਹੀ॥ ਔਰ ਨ ਜਾਨਤਿ ਕਾਜ[8] ਕਛੂ ਇਹ ਦੇਵਨ ਕੋ ਸਭਿ ਤੇ ਸਰਸਾਹੀ[9]। ਖਟਿ[10] ਨ ਚਾਹਤਿ ਮੈਂ ਇਹ ਕੀ ਕਬ,ਆਪ ਕਮਾਇ ਕੈ ਆਪ ਹੀ ਖਾਹੀ ॥ ੩੬ ॥ ਰਾਇ ਜੀ ਮੋਹਿ ਗੁਨਾਹਿ ਵਿਚਾਰਹੁ ਕੌ ਲਗ ਹੋਇ ਨਿਬਾਹਕ ਯਾਹੀ। ਹੌਂ ਮਰਿਹੌਂ ਤਬ ਕਿਉਂ ਨਿਭਿਹੈ ਅਬ ਬੈਸ[11] ਜੁਵਾ[12] ਨਹਿੰ ਕਾਰ ਕਮਾਹੀ'। ਰਾਇ ਬੁਲਾਰ ਵਿਚਾਰਿ ਕਹੀ 'ਨਿਤ ਰਾਰ[13] ਹੁਵੈ ਤੁਮਰੇ ਘਰ ਮਾਂਹੀ। ਨਾਨਕ ਕੋ ਅਬ ਧਾਮ ਜੈਰਾਮ[14], ਕਹਯੋ ਮਮ ਮਾਨ, ਪਠਾਊ[15] ਤਹਾਂਹੀ ॥੩੭॥ ਰਿਸ[16] ਸੋਂ ਦੁਰਬਾਕ[17] ਕਹੈਂ ਨਿਤ ਹੀ ਦੁਖ ਨਾਨਕ ਰੈਂਜ ਸਦਾ ਘਰ ਮਾਂਹੀ। ਨਹਿੰ ਮੇਲ ਬਨੈ ਤੁਮਰੋ ਉਨਕੋ ਜਿਮ ਪੂਰਬ ਪੱਛਮ ਦ੍ਵੈ ਨਰ ਜਾਹੀਂ। ਮਨ ਲੋਲਪਤਾ[18] ਤਵ, ਤਾਂਹਿ ਉਦਾਰਤਿ ਸੰਤ ਸੁਭਾਇ ਸਦਾ ਕਰੁਨਾ[19]ਹੀ'। ਪੁਨ ਸੇਵਕ ਭੇਜ ਬੁਲਾਇ ਕੈ ਨਾਨਕ ਪਾਸ ਬਸਾਇ ਕੈ ਸਾਦਰ ਪ੍ਰਾਹੀ[20] ॥੩੮॥ ਦੋਹਰਾ ॥ 'ਪਤੀਆ[21] ਮੈਂ ਲਿਖ ਦੇਯ ਹੌਂ ਜਾਵੋ ਪੁਰਿ ਸੁਲਤਾਨ। ਪਰਚਹੁਗੇ,ਸੁਖ ਪਾਇ ਹੌਂ*,ਕਾਲੂ ਕਲਹਿ[22]ਨਿਦਾਨ[23] ॥ ੩੯ ॥ ਸੋਰਠਾ ॥ ਇਹ ਬਿਧਿ ਕਹਿ ਕਰਿ ਰਾਇ ਪਾਤੀ[24] ਲਿਖੀ ਜਰਾਮ ਕੋ। 'ਨਾਨਕ ਤੁਮ ਢਿਗ ਆਇ ਭਾਗ ਵਡੇ ਨਿਜ ਜਾਨੀਏ ॥ ੪੦ ॥ ਭੁਜੰਗ ਛੰਦ ॥ ਜਿਤੀ ਸੇਵ ਹੋਵੈ ਕਰੋ ਆਪ ਯਾਂਕੀ'। ਲਿਖੀ ਰਾਇ ਐਸੇ ਭਯੋ ਪ੍ਰੇਮ ਛਾਕੀ[25]†। ਦਈ ਹਾਥ ਮੈਂ ਹੇਰਿ[26] ਰੂਪੰ ਦਇਆਲਾ। ਬੁਲਾਯੋ ਮੁਝੈ[27] ਸੰਗ ਦੇਨੇ ਕ੍ਰਿਪਾਲਾ ॥੪੧॥ ਭਰਯੋ ਫੇਰ ਅੰਕੰ[28] ਮੁਖੰ ਲੀਨ ਚੁਮੰ।ਮੁਚਯੋ[29]

---

[1]ਕੀ। [2]ਕਿਸੇ ਪਾਸ। [3]ਉਨ੍ਹਾਂ (ਫਕੀਰਾਂ) ਨੂੰ ਦੇ ਕੇ। [4]ਦੱਸਦਾ ਭੀ ਨਹੀਂ। [5]ਚੁੱਪ। [6]ਕਿਸੇ ਥਾਓਂ। [7]ਉਮਰ ਦੇ ਬਰੋਬਰ। [8]ਕੰਮ। [9]ਵੱਧ ਹੈ। [10]ਖੱਟੀ। [11]ਉਮਰ। [12]ਜੁਵਾਨ। [13]ਲੜਾਈ। [14]ਜੈਰਾਮ ਦੇ ਘਰ। [15]ਭੇਜੋ। [16]ਗੁੱਸੇ। [17]ਦੁਰਬਚਨ। [18]ਲੋਭ। [19]ਕਿਰਪਾਲੂ। [20]ਆਦਰ ਨਾਲ ਆਖਿਆ। [21]ਚਿੱਠੀ। [22]ਕਾਲੂ ਦੀ ਲੜਾਈ ਬੀ। [23]ਮੁੱਕ ਜਾਏਗੀ। [24]ਚਿੱਠੀ। [25]ਗਦਗਦ। [26]ਵੇਖਕੇ। [27]ਮੈਨੂੰ (ਬਾਲੇ ਨੂੰ)। [28]ਗਲਵਕੜੀ। [29]ਛੁਟਿਆ।

*ਪਾ:—ਪਾਵਹੌਂ। †ਪਾ:—ਥਾਕੀ।

ਨੈਨ[1]ਨੀਰ ਗਿਰੀ ਬੂੰਦ ਭੂਮੰ[2]। ਮਨੋ ਬਸੋਗ ਪੀਰੰ[3] ਰਿਦੇ ਨ ਸਮਾਵੈ।ਚਖੰ[4] ਦ੍ਵਾਰ[5] ਆਮੇਧ[6] ਬਾਹਸੰ[7] ਸੁ ਆਵੈ ॥ ੪੨ ॥ ਦਿਲਾਸੋ ਦਿਯੋ ਹੈ ਧਰਸੋ ਹਾਥ ਸੀਸੰ। ਬਿਦਾ ਕੀਨਿ, ਪ੍ਰੀਤੰ ਬਹੁਤੀ ਛਿਤੀਸੰ[8]। ਗਏ ਧਾਮ ਮਾਤਾ ਮਿਲੀ ਅੱਸੂ ਡਾਰੀ[9]।–ਬਿਧਾਤਾ ਗਤੰ ਨ ਲਖੀ ਜਾਇ ਨਾਰੀ ॥ ੪੩ ॥ ਇਕੰ ਭਾਤੰ[10] ਮੋਰੋ ਬਿਯੋਗੰ[11]ਸੁ ਕੀਨੋ। ਨ ਦੈਵੰ ਸਹਾਰਸੋ ਨ ਦੇਖੰਨ ਦੀਨੋ–। ਭਰੇ[12] ਅੰਕ ਮੈਂ[13] ਸੀਤ[14] ਸ੍ਵਾਸੰ[15] ਨਿਕਾਰੇ[16]। ਬਢੀ ਪੀਰ ਮਾਨੋ ਹੁਵੈਂ ਪ੍ਰਾਨ ਨਸਾਰੇ[17]॥੪੪॥ ਕਹੋ 'ਤਾਤ[18]! ਤੇਰੇ ਬਿਨਾ ਕੈਸ ਜੀਵੋਂ।ਸਹਸੋ ਜਾਇ ਨਾਂਹੀ ਬਿਖੈ[19]ਘੋਰ[20]ਪੀਵੋਂ। ਕਿਆ ਮੈਂ ਨਿਹਾਰੋਂ[21] ਸੁ ਪਾਛੈ ਇਕਾਕੀ[22]।ਹੁਤੋ ਸੂਨ[23] ਏਕੋ ਸਮੀਪੰ[24] ਨ ਤਾਂਕੀ' ॥ ੪੫ ॥ ਕਰੀ ਬੰਦਨਾ[25] ਮਾਤਕੋ ਰੋਤਿ ਛੋਰੀ। ਪਿਤਾ ਕੋ ਨਮੋ ਕੀਨਿ ਦੋ ਹਾਥ ਜੋਰੀ। ਸਖਾ ਕੋ ਮਿਲੋ ਜੋ ਹੁਤੋ ਬਾਲ ਪਸਾਰੇ। ਮੁਝੈ ਸੰਗ ਲੈ ਫੇਰ ਪੰਥੈ[26] ਪਧਾਰੇ*॥੪੬॥ਵਿਖੈ ਤੇ ਵਿਰਾਗੀ ਵਿਚਾਰੀ ਕਹਾਨੀ। ਮਰੀ[27] ਜਾਤਿ ਭਾਖੈਂ ਭਲੇ ਮੋਖਦਾਨੀ[28]। ਪੁਰੀ[29] ਨੀਯਰਾਨੀ[30] ਕਟੀ ਬਾਟ ਸਾਰੀ[31]। ਪ੍ਰਵੇਸ਼ੈ ਬਜ਼ਾਰੰ ਕਿਯੋ ਹੇਰਿ[32] ਚਾਰੀ[33] ॥੪੭॥ ਗਏ ਧਾਮ ਜੈਰਾਮ ਬੇਦੀਨ ਰਾਈ[34]। ਤਬੈ ਨਾਨਕੀ ਸੋਦਰੀ[35] ਦੇਖਿ ਧਾਈ[36]। ਉਭੈ[37]ਪੈਰ ਪੈ ਆਨਿਕੈਸੀਸ ਧਾਰਸੋ[38]।ਦਯਾ ਐਨ ਯੋਂ ਦੇਖਿ ਬੈਨੰ ਉਚਾਰਸੋ॥ ੪੮॥'ਵਡੀ ਸੋਦਰੀ[39] ਮੋਹਿ ਤੇ ਬੈਸ ਤੇਰੀ[40] ।ਕਰੋਂ ਬੰਦਨਾ ਯੋਗਤਾ ਹੈ ਸੁ ਮੇਰੀ।ਅਪੂਠੀ ਕਰੀ ਬਾਤ ਯੋਗੂ ਨ ਐਸੋ।ਕਿਯੋ ਸੋਦਰੀ ਜੋ ਅਬੈ ਆਪ ਜੈਸੇ' ॥੪੯॥ ਕਹੈ ਨਾਨਕੀ 'ਸਾਚ ਜੈਸੇ ਬਖਾਨੀ।ਜੁਈ ਹੋਇ ਭ੍ਰਾਤਾ ਕਹੋ ਸੋ ਪ੍ਰਮਾਨੀ[41]।ਨਹੀਂ ਭ੍ਰਾਤ ਕਾਂਕੇ, ਜਗੀਈਸ਼ ਪੇਖੋਂ[42]। ਰਿਦੈ ਆਪਨੇ ਮੈਂ ਨ ਭ੍ਰਾਤਾ

---

[1]ਅੱਖਾਂ ਤੋਂ। [2]ਜ਼ਮੀਨ ਤੇ। [3]ਵਿਛੋੜੇ ਦੀ ਪੀੜ। [4]ਅੱਖਾਂ। [5]ਰਾਹੀਂ। [6]ਅੰਦਰ ਨਹੀਂ ਮਿਉਂਦੀ। [7]ਬਾਹਰ। [8]ਰਾਇ ਨੇ। [9]ਹੌਂਝੂ ਕੇਰਕੇ। [10]ਇਕੋ ਪੁਤ੍ਰ। [11]ਵਿਛੋੜਾ ਦਿੱਤਾ। [12]ਲਵੇ। [13]ਗਲਵਕੜੀ ਵਿਚ। [14]ਠੰਢੇ। [15]ਸਾਹ। [16]ਭਰੇ। [17]ਜੁਦਾ ਹੁੰਦੇ ਹਨ। [18]ਪੁੱਤਰ। [19]ਜ਼ਹਿਰ। [20]ਘੋਲ। [21]ਵੇਖਾਂਗੀ। [22]ਇਕੱਲੀ। [23]ਪੁੱਤਰ। [24]ਕੋਲ। [25]ਨਮਸਕਾਰ। [26]ਰਾਹ। [27]ਰਾਹ। [28]ਮੁਕਤੀ ਦਾਤਾ। [29]ਸੁਲਤਾਨ ਪੁਰ ਨਗਰੀ। [30]ਨੇੜੇ ਆ ਗਈ। [31]ਸਾਰਾ ਪੰਧ ਮੁੱਕਾ। [32]ਵੇਖਕੇ। [33]ਸੁੰਦਰ। [34]ਬੇਦੀਆਂ ਦੇ ਰਾਜਾ। [35]ਭੈਣ! [36]ਦੌੜੀ ਆਈ। [37]ਦੋਨੋਂ। [38]ਸਿਰ ਰਖਿਆ। [39]ਹੇ ਭੈਣ! [40]ਉਮਰ ਤੇਰੀ ਮੈਥੋਂ ਵਡੀ ਹੈ। [41]ਜੇ ਤਾਂ ਤੁਸੀਂ ਭਿਰਾ ਹੋਵੋ, ਤਾਂ ਜੋ ਕਹੋ ਮੈਂ ਮੰਨ ਲਵਾਂ। [42]ਤੁਸੀਂ ਕਿਸੇ ਦੇ ਭਰਾ ਨਹੀਂ ਹੋ, ਜਗਤ ਦੇ ਈਸ਼ਰ ਮੈਂ ਵੇਖਦੀ ਹਾਂ।

*ਪਾ:–ਸਿਧਾਰੇ।

ਕਿ ਲੇਖੋਂ[1]॥੫੦॥ ਨ ਆਦੰ ਨ ਅੰਤੰ ਬਿਅੰਤੰ ਸਰੂਪੰ। ਪਿਤਾ ਹੈ ਨ ਮਾਤਾ ਨ ਬੰਧੰ ਅਨੂਪੰ। ਨਿਜੰ[2] ਇੱਛ ਤੇ ਦੇਹਿ ਧਾਰੀ ਦਯਾਲੰ। ਉਧਾਰੰਨ[3] ਮੰਦੰ ਜਗੀ ਜੀਵ ਜਾਲੰ[4] ॥ ੫੧ ॥ ਕਲੀ ਕਾਲ ਮਾਂਹੀ ਬਿਥਾਰੋ[5] ਸੁਚਾਲੀ[6]। ਮਿਟਾਵੋ ਕੁਪੰਥੰ[7] ਕੁਦੰਭੰ ਕੁਚਾਲੀ[8]। ਸਦਾ ਐਸ ਹੀ ਮੋਹਿ ਕੋ ਦਾਨ ਦੀਜੈ। ਮਤੰ[9]ਨ ਬਿਸਾਰੋ ਕਬੈ,ਯੌਂ ਪ੍ਰਸੀਜੈ[10]॥੫੨॥ਇਤੇਮੱਧ[11]ਜੈਰਾਮ ਆਯੋ ਤਹਾਂ ਹੀ। ਸੁਸਾ ਨਾਨਕੀ ਸੋਂ ਮਿਲੇ ਬੈਸ ਜਾਂਹੀ[12]। ਉਠੇ ਬੰਦਨਾਂ ਕੋ ਨਿਹਾਰੇ[13] ਜਰਾਮ।ਹਟਾਯੋ ਇਨੈ ਆਪਕੀਨੀ ਪ੍ਰਨਾਮਾ[14]॥੫੩॥ਕਹੇ ਬੈਨ[15] ਜੈਰਾਮ 'ਧਾਮੰ[16]ਪੁਨੀਤਾ[17]।ਭਯੋ ਆਵਨੇ ਤੇ ਉਡੀਕੰਤਿ ਨੀਤਾ[18]।ਨਿਹਾਲੰ ਕਿਯੋ ਮੋਹਿ ਦੀਨੋ ਦਿਦਾਰੰ। ਅਹੋ ਸੰਤਰੂਪੰ ਅਨੂਪੰ ਦਯਾਰੰ ॥ ੫੪ ॥ ਚਹੋ ਪੋਸ਼ਿਸ਼ੰ[19] ਜੈਸ ਤੈਸੀ ਹੰਢਾਵੋ। ਰੁਚੈ ਜੋ ਰਿਦੈ ਸੋ ਭਲੀ ਭਾਂਤਿ ਖਾਵੋ। ਰਹੋ ਬੈਠ ਆਪੰ,ਨਿਕੇਤੰ ਤੁਮਾਰੋ[20]।ਕਰੋ ਸੰਤਿਸੰਗੰ ਸੁ ਨਾਮੰ ਉਚਾਰੋ'॥੫੫॥ ਦੋਹਰਾ ॥ ਅਸ ਬਿਧਿ ਮਿਲਕਰਿ ਪਰਸਪਰ ਦੁਇ ਦਿਸ਼ ਉਰ ਹਰਿਖਾਇ। ਸ਼੍ਰੀ ਨਾਨਕ ਸੁ ਪ੍ਰਕਾਸ਼ ਕੋ ਪੂਰਨ ਖੋੜਸ[21] ਧਨਾਇ ॥ ੫੬ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸੁਲਤਾਨ ਪੁਰ ਜਾਵਣ' ਪ੍ਰਸੰਗ ਬਰਨਨੰ ਨਾਮ ਖੋੜਸਮੋ ਅਧਜਾਯ ॥ ੧੬ ॥

੧੭. [ਗੁਰੂ ਰਾਮਦਾਸ ਜੀ ਦਾ ਮੰਗਲ। ਮੋਦੀ ਦੀ ਕਾਰ ਆਰੰਭੀ]।

ਦੋਹਰਾ॥ ਰਾਮ ਦਾਸ ਸ਼੍ਰੀ ਸਤਿਗੁਰੂ ਦਾਸਨ ਕੇ ਸੁਖਰਾਸ।
ਯਮ ਪਾਸਨ ਕੇ ਤ੍ਰਾਸ ਕੋ ਕਰਤਿ ਛਿਨਿਕ ਮਹਿੰ ਨਾਸ਼ ॥ ੧ ॥

{ ਸੁਖਰਾਸ=ਸੁਖਾਂ ਦੀ ਪੂੰਜੀ। [ਸੰਸਃ, ਸੁਖ+ਰਾਸ਼ਿ]।
ਯਮ ਪਾਸਨ=ਜਮ ਦੀਆਂ ਫਾਹੀਆਂ। }

ਅਰਥ—ਸ਼੍ਰੀ ਸਤਿਗੁਰ ਰਾਮਦਾਸ ਜੀ (ਓਹੋ) ਦਾਸਾਂ ਲਈ ਸੁਖਾਂ ਦੀ ਰਾਸ ਹਨ, (ਅਤੇ ਅੱਗੇ ਲਈ) ਯਮ ਦੀਆਂ ਫਾਹੀਆਂ ਦੇ ਭੈ ਨੂੰ ਇਕ ਛਿਨ ਵਿਚ ਨਾਸ਼ ਕਰਨਹਾਰੇ ਹਨ।

ਭਾਵ—ਸ਼੍ਰੀ ਗੁਰੂ ਰਾਮਦਾਸ ਜੀ ਆਪਣੇ ਸਿੱਖਾਂ ਨੂੰ ਲੋਕ ਸੁਖੀ ਕਰਦੇ ਹਨ ਐਤਨਾਂ ਕਿ ਮਾਨੋਂ ਸੁਖਾਂ ਦੀ ਰਾਸ ਹਨ । ਅਤੇ ਅੱਗੇ ਦਾ ਭੈ ਵੀ ਨਿਵਾਰਦੇ ਹਨ,

---

[1]ਮੈਂ ਭੀ ਆਪਣੇ ਚਿਤ ਆਪ ਨੂੰ ਭਰਾ ਨਹੀਂ ਜਾਣਦੀ। [2]ਆਪਣੀ। [3]ਉਧਾਰਨ ਨਮਿੱਤ। [4]ਸਾਰੇ। [5]ਫੈਲਾਵੋ। [6]ਸ੍ਰੇਸ਼ਟਾਚਾਰ। [7]ਭੈੜੇ ਰਾਹ। [8]ਖੋਟੀ ਰੀਤੀ। [9]ਬੁੱਧੀ। [10]ਪ੍ਰਸੰਨ ਹੋਵੇ। [11]ਇੰਨੇ ਵਿਚ। [12]ਬੈਠੇ ਸਨ ਜਿੱਥੇ। [13]ਦੇਖੇ। [14]ਨਮਸਕਾਰ। [15]ਬਚਨ। [16]ਘਰ। [17]ਪਵਿੱਤ੍ਰ। [18]ਉਡੀਕਦਾ ਸਾਂ ਨਿਤ ਹੀ। [19]ਪੋਸ਼ਾਕ। [20]ਤੁਹਾਡਾ ਆਪਣਾ ਘਰ ਹੈ। [21]ਸੋਲ੍ਹਵਾਂ।

ਐਸਾ ਉੱਤਮ ਆਤਮ ਜੀਵਨ ਦਾਨ ਕਰਦੇ ਹਨ ਕਿ ਜਮਾਂ ਦੀ ਫਾਹੀ ਦੂਰ ਕਰਦਿਆਂ ਛਿਨ ਨਹੀਂ ਲਾਉਂਦੇ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਸ੍ਵੈਯਾ ॥ ਯਾਂ ਬਿਧਿ ਸੋਂ ਮਿਲਿਕੈ ਹਰਖੈਂ ਉਰ ਸਾਦਰ[1] ਸੇਵ ਭਲੇ ਕਰਿਹੀਂ। ਕਾਲ[2] ਬਿਤਾਵਹਿਂ ਦਯਾਲੁ ਮਹਾਂ ਸੁਲਤਾਨ ਪੂਰੇ ਸੁਖ ਸੋਂ ਫਿਰਿਹੀਂ। ਤਾਰਨ ਜਾਂ[3] ਅਵਤਾਰ ਧਰਨੋ, ਕਲਿਕੇ[4] ਨਰ ਮੰਦ ਮਹਾਂ ਜਰਿਹੀਂ[5]। ਬਾਸੁਰ ਏਕ[6] ਸੁਸਾਪਤਿ[7] ਸੋਂ ਭਗਨੀ[8] ਮਿਲਿ ਬੈਸਤਿ ਭੇ ਘਰ ਹੀ ॥ ੨ ॥ ਪੰਕਜ ਨੈਨ ਪ੍ਰਭੂ ਗੁਨ ਐਨ[9] ਭਨੇ ਮੁਖ ਬੈਨ 'ਸੁਨੋ ਮਮ ਬਾਨੀ। ਕਾਰ ਬਿਹੀਨ ਭਲੇ ਨਹਿਂ ਚੀਨ, ਕਹੈਂ ਪਰਬੀਨ*, ਸਭੈ ਜਗ ਜਾਨੀ। ਹੈ ਜਗ ਰੀਤਿ ਕਰੈਂ ਸਭਿ ਪ੍ਰੀਤ[10] ਸੁ ਕਨੋਂ ਵਿਪਰੀਤ ਕਰੋਂ[11] ਮਨ ਮਾਨੀ[12]। ਦੇਹੁ ਬਤਾਇ[13] ਜੁਊ ਮਨਭਾਇ[14] ਬਿਤਾਇਂ ਸਮਾ ਪਰਚਾਨ[15] ਜੁ ਪ੍ਰਾਨੀ'॥੩॥ਸੁਨਿਕੈ ਭਗਨੀ[16]ਪੁਨ ਬੈਨ ਭਨੇ'ਮਨ ਗਯਾਨ ਸੁਨੋ ਗੁਨ ਤੋ ਪਰਚਾ[17]। ਜਗਕੰਤ ਮਤੋ†ਚਿਤ[18] ਸੰਤ ਬਿਅੰਤ ਕਰੋ ਮਿਲਿ ਸੰਤਨ ਸੋਂ ਚਰਚਾ। ਨਰ ਨਾਰਿ ਚਰਾਚਰ[19] ਦੇਨਿ ਦਤਾਰ[20] ਸੁਰਾਸੁਰ[21] ਬ੍ਰਿੰਦ[22] ਕਰੈਂ ਅਰਚਾ[23]। ਧਨ ਧਾਨ[24] ਪਦਾਰਥ ਜੋ ਘਰ ਮੈਂ, ਕਰੁਨਾ ਤਵ,ਲੇਯ ਕਰੋ ਖਰਚਾ' ॥੪॥ ਵਾਕ ਜਰਾਮ ਭਨੇ ਅਭਿਰਾਮ[25] 'ਜੂ ਕਾਮਨਾ ਹੋਇ ਸੁ ਧਾਮ ਤੇ[26] ਲੀਜੈ। ਜੇ ਜਗ ਕਾਜ ਸੁ ਪਾਜ ਸਮਾਜ[27]ਤੁਮੈ ਨਹਿਂ ਛਾਜਤਿ[28] ਕਨੋਂ ਉਰਝੀਜੈ[29]। ਲਾਜ ਭਰੇ ਮਹਾਂਰਾਜ[30] ਬਿਸਾਰ[31]‡ ਪਚੇ[32] ਨਿਜ ਕਾਜਹਿ[33] ਮੋਸੇ ਲਖੀਜੈ[34]। ਬੈਠ ਰਹੋ, ਜਸੁ ਨਾਮ ਕਹੋ, ਹਰਿ ਪ੍ਰੇਮ ਲਹੋ, ਸੁਖ ਯੌਂ ਮੁਝ ਦੀਜੈ'॥੫॥ਪੁਨ ਪੰਕਜ ਨੈਨ[35] ਭਨੇ ਮੁਖ ਬੈਨ 'ਸੁਸਾ[36]ਸੁਨਿ

---

[1]ਆਦਰ ਨਾਲ। [2]ਸਮਾਂ। [3]ਤਾਰਨ ਲਈ ਜਿਸਨੇ। [4]ਕਲਯੁਗ ਦੇ। [5]ਜੋ ਜਲ ਰਹੇ ਹਨ। [6]ਇਕ ਦਿਨ। [7]ਭਣਵਈਆ ਭਾਈ ਜੈਰਾਮ। [8]ਤੇ ਬੇਬੇ। [9]ਭਾਵ, ਗੁਰੂ ਜੀ ਨੇ। [10]ਭਾਵ, ਕੰਮ ਨਾਲ। [11]ਤਾਂ ਤੇ ਮੈਂ ਕਿਉਂ ਉਲਟ ਕਰਾਂ। [12]ਸੋਂ ਮਨ ਵਿਚ ਸਮਝੀ ਹੈ। [13]ਦੱਸ ਦਿਓ। [14](ਕੰਮ) ਜੋ ਅਛਾ ਲਗੇ। [15]ਪਰਚੇ ਵਿਚ। [16]ਬੇਬੇ ਨੇ। [17]ਗਿਆਨ ਸੁਣਨਾ ਤੇ ਮਨ ਵਿਚ ਗੁਣਨਾ (ਵਿਚਾਰਨਾ) ਇਹ ਤੇਰਾ ਪਰਚਾ ਹੈ। [18]ਤੁਸੀਂ ਜਗਤ ਦੇ ਕੰਤ ਹੋ ਜੋ ਚਿਤ ਆਵੇ ਤਸਾਡਾ ਮਤਾ ਹੈ। [19]ਜੰਗਮ, ਜੜ੍ਹ। [20]ਦੇਨਹਾਰ ਦਾਤੇ ਹੋ। [21]ਦੇਵਤੇ ਦੈਂਤ। [22]ਸਾਰੇ। [23]ਕਰਦੇ ਹਨ ਪੂਜਨ (ਆਪ ਦਾ)। [24]ਧਨ ਤੇ ਅੰਨ। [25]ਸੁੰਦਰ। [26]ਘਰੋਂ। [27]ਕੂੜੇ ਸਮਾਜ ਹਨ। [28]ਡੁਬਦੇ ਨਹੀਂ। [29]ਕਿਉਂ ਫਸਦੇ ਹੋ। [30]ਰੱਬ ਨੂੰ। [31]ਭੁਲਾਕੇ। [32]ਫਸੇ ਹਾਂ। [33]ਆਪਣੇ ਕੰਮਾਂ ਵਿਚ। [34]ਮੇਰੇ ਵਰਗੇ, ਜਾਣ ਲਓ। [35]ਭਾਵ ਸ਼੍ਰੀ ਗੁਰੂ ਜੀ ਨੇ। [36]ਬੇਬੇ।

*ਪਾਠਾਂਤ੍ਰ–ਸੁ ਪ੍ਰਬੀਨ। †ਪਾ:–ਮਨੋ। ‡ਪਾ:–ਬਿਸਾਲ।

ਬੇਦ*ਬਖਾਨਤਿ ਜੈਸੇ। ਕਰ ਸੋਂ[1] ਕਰਿ[2] ਕਾਰ[3]ਅਹਾਰ[4]ਕਰੈਂ,ਕਿਰਤਾਰਥ[5] ਦੇਹਿਕਰੈਂ ਨਰਐਸੋਧਨ ਆਪਕਮਾਇ ਖਵਾਇਕੈ ਖਾਵਤਿ ਭੋਜਨਛਾਦਨ[6] ਸਾਧਨ ਦੈ ਸੇ[7]। ਕਰੁਨਾ ਕਰਿ ਸੰਤ ਉਧਾਰ ਕਰੈਂ ਭਵ ਭੀਤਰ ਫੇਰ ਨ ਆਵਤਿ ਕੈਸੇ[8]।੬।ਫੇਰ ਜਰਾਮ ਗਿਰਾ[9] ਉਚਰੀ 'ਤੁਮ ਆਇਸੁ[10]ਮੋ ਮਨ ਹੈ ਅਨੁਸਾਰੀ[11]।ਮੋਰ ਸਕੋਂ ਨ ਕਹਜੋ ਤੁਮਰੋ[12]ਜਿਨਕੀ ਨੁਤਿ[13] ਰਾਇ ਬੁਲਾਹ ਉਚਾਰੀ। ਲੇਖਾ ਪਢੇ ਤੋ ਕਹੋ ਮੁਝ ਸੋਂ ਕਛੁ ਲੈ ਦੇਉਂ ਜੋ ਹੁਇ ਲੇਖੇ ਕੀ ਕਾਰੀ'। †'ਹੌਂ ਸਭਿ ਜਾਨਤਿ ਭਾਂਤਿ[14] ਹਿਸਾਬ ਕੀ ਲੇਨੇ ਜੁ ਦੇਨੇ ਭਲੇ ਹੈ ਵਿਚਾਰੀ' ॥ ੭ ॥ ਦੋਹਰਾ ॥ 'ਦੌਲਤ ਖਾਨ ਨਵਾਬ ਕੋ ਮੋਦੀਖਾਨਾ ਲੇਹੁ। ਤੁਮ ਤੇ ਹੋਇ ਨਿਬਾਹਿ ਜੇ ਕਰੋ ਕਾਜ ਸੁਭ ਏਹੁ' ॥੮॥ ਕਬਿੱਤ ॥ ਭਾਖੀ ਜੋ ਜੈਰਾਮ ਸੋਊ ਨਾਨਕ ਜੀ ਮਾਨਿ ਮਨ ਕਹੈਂ 'ਕਰਤਾਰ ਨਿਰਬਾਹੈ ਮੋਹਿ ਕਾਜ ਕੋ। ਦੀਨਬੰਧੁ ਦਯਾਨਿਧਿ ਸਦਾ ਈ ਪ੍ਰਸਿੱਧ ਸਾਰੇ ਸੰਤਨ ਸਹਾਈ ਰਾਖੈ ਨਿਜ ਨਾਮ ਲਾਜ ਕੋ'। ਭਾਖਤਿ ਜੈਰਾਮ 'ਤੁਮ ਪਾਸ ਹੋਇ ਆਵੈ ਕਾਮ ਰਿਦੇ ਮੈਂ ਵਿਚਾਰੋਂ ਜਾਨੋਂ ਬਹੁਤ ਸਮਾਜ ਕੋ। ਚਲੀਏ ਨਬਾਬ ਪਾਸ ਮਿਲੀਏ ਅਵਾਸ[15] ਤਿਹ ਕੀਜੈ ਨ ਬਿਲੰਬ[16] ਅਬ ਭਲੋ ਦਿਨ ਆਜ ਕੋ' ॥ ੯ ॥ ਸ੍ਰੈਯਾ ॥ ਦੌਲਤਖਾਨ ਕੋ ਭੌਨ[17]ਗਏ ਪ੍ਰਭੁ ਜਾਇ ਮਿਲੇ ਸਭਿ ਬਾਤ ਜਨਾਏ। ਨਾਨਕ ਰੂਪ ਨਿਹਾਰਿ ਨਬਾਬ ਕਹੈ 'ਇਹ ਮੋਦੀ ਕੀ ਕਾਰ ਚਲਾਏ।ਹੈ ਮਤਿਵਾਨ ਸੁਜਾਨ ਸਾ ਦੀਸਤਿ[18] ਪੋਸ਼ਿਸ਼ ਦੇਤਿ ਭਯੋ[19] ਹਰਖਾਏ[20]।ਕਾਰਿਖਕੈ[21] ਪੁਨ ਦੀਨ ਹਜ਼ਾਰ ਜਰਾਮ ਸਮੇਤ ਲਏ ਘਰ ਆਏ। ੧੦ ॥ ਸੋਰਠਾ ॥ ਪਾਯੋ ਤਬ ਬਹ ਆਨ ਆਪਨ‡[22] ਮਹਿ ਸੋਂਦਾ ਸਭਹਿ।ਤੋਲ

[1]ਹੱਥਾਂ ਨਾਲ। [2]ਕਰਕੇ। [3]ਕਿਰਤ। [4]ਭੋਜਨ। [5]ਸਫਲ। [6]ਕਪੜਾ। [7]ਸੰਤਾਂ ਨੂੰ ਦੇਕੇ। [8]ਕਿਸੇ ਤਰ੍ਹਾਂ ਬੀ। [9]ਬਾਣੀ। [10]ਆਗਜਾ ਦੇ। [11]ਅਧੀਨ। [12]ਆਪ ਦਾ ਕਿਹਾ ਮੋੜ ਨਹੀਂ ਸਕਦਾ। [13]ਸਿਫਤ। [14]ਤਰੀਕਾ। [15]ਘਰ। [16]ਦੇਰੀ। [17]ਘਰ। [18]ਦਿਸਦਾ ਹੈ। [19]ਖਿਲਅਤ ਦਿੱਤੀ। [20]ਖੁਸ਼ ਹੋਕੇ। [21]ਰੁਪੱਯੇ। [22]ਹੱਟ।

*ਏਥੇ ਬੇਦ ਤੋਂ ਮੁਰਾਦ 'ਨਿਜ ਗਿਆਨ' ਦੀ ਲੈਣੀ ਚਾਹੀਏ, ਕਿਉਂਕਿ ਜੋ ਬਾਤ ਅੱਗੇ ਦੱਸਦੇ ਹਨ ਉਹ ਗੁਰ ਨਾਨਕ ਜੀ ਦੇ ਅਪਣੇ ਅਸੂਲ ਹਨ ਜੋ ਉਹਨਾਂ ਜਗਤ ਵਿਚ ਫੈਲਾਏ। ਛੜੇ ਵੇਦ ਵਿਚ ਤਾਂ ਕੁਦਰਤੀ ਨਜ਼ਾਰਿਆਂ ਦੇ ਗੀਤ, ਧਨ ਧਾਨ, ਉਮਰ ਬ੍ਰਿਧੀ ਦੀਆਂ ਬੇਨਤੀਆਂ ਹਨ। ਦੂਸਰੀ ਮੁਰਾਦ ਬੇਦ ਤੋਂ ਸਤ ਸ਼ਾਸਤ੍ਰ ਦੀ ਹੈ ਜਿਸ ਵਿਚ ਐਸਾ ਉਪਦੇਸ਼ ਹੋਵੇ। ਉਸ ਸਮੇਂ ਦੇ ਵਿਦਵਾਨ 'ਵੇਦ' ਪਦ ਐਸੇ ਮੌਕਿਆਂ ਤੇ ਖੁਲ੍ਹੇ ਤੌਰ ਤੇ ਕਿਸੇ ਇਖ਼ਲਾਕੀ ਤੇ ਧਾਰਮਕ ਪੁਸਤਕ ਲਈ ਬੀ ਵਰਤ ਲੈਂਦੇ ਸਨ। ਦੇਖੋ ਇਸੇ ਰੀਤ ਦਾ ਅਧਜਾਯ ੩੭, ਅੰਕ ੫੧। †ਗੁਰੂ ਜੀ ਬੋਲੇ:– ‡ਪਾਠਾਂਤ੍ਰ–ਬਿਪਨੀ।

ਦੇਤਿ ਨਿਜ ਪਾਨ[1] ਲੈਨਹਾਰ ਜੋ ਆਵਹੀ ॥ ੧੧ ॥ ਦੋਹਰਾ ॥ ਆਇਸੁ ਲੇਕਰਿ ਸੁਸਾ ਕੀ ਖਾਨ ਪਾਨ ਬਿਧਿ[2] ਜੋਇ। ਆਪਨ ਅਪਨੀ* ਮਹਿ[3] ਕਰਤਿ ਜਿਮ ਰੁਚਿ ਚਿਤ ਮਹਿਂ ਹੋਇ ॥ ੧੨ ॥ ਕਵਿੱਤ ॥ ਆਵਤਿ ਹਜ਼ਾਰ ਮੋਦੀ ਖਾਨੇ ਕੀ ਚਲਾਇਂ ਕਾਰ ਲੇਤਿ ਜੋਊ ਆਇ ਸੋਊ ਜਾਇ ਹੁਲ-ਸਾਇਕੈ। ਗੋਧੁਮ ਕੋ ਚੁਨ[4], ਮਾਖ ਦਾਰ[5], ਲੋਨ, ਘ੍ਰਿੱਤ ਬਹੁ, ਹਰਦੀ, ਮਰਚ ਦੋਊ, ਧਰੇ ਹੈਂ ਮੰਗਾਇਕੈ। ਫਾਣਤੀ[6], ਸਿਤੋਪਲ[7], ਸਿਤਾ[8] ਸੋਂ ਗੁੜ ਆਦਿ ਜੋਊ ਚਣਕ ਜਵਨ ਕੇ ਅੰਬਾਰ[9] ਰਾਖੇ ਲਾਇਕੈ। ਹੋਤਿ ਭੀਰ ਭਾਰੀ ਲੈਨਹਾਰ ਨਹਿਂ ਪਾਇਂ ਵਾਰੀ ਦੇਤਿ ਭੁਨਸਾਰੀ ਤੇ[10] ਪ੍ਰਦੋਖ ਲੌ[11] ਗਿਨਾਇਕੈ॥੧੩॥ਸ੍ਰੈਯਾ ॥ ਯਾ ਬਿਧਿ ਦੇਖਿ ਬਿਸੇਖ ਅਨੰਦਤਿ ਦੰਪਤਿ[12] ਸੰਪਤਿ ਕੂਰ[13] ਭਏ ਤੇ। ਨਾਨਕੀ ਬੈਨ ਕਹੈ ਪਤਿਸੋਂ 'ਅਬ ਭ੍ਰਾਤ[14] ਰਖੈ ਧਨ ਬਨਾਹਿ ਕਏ ਤੇ[15]। ਟੋਰਹੁ[16] ਕੋ ਘਰ, ਚਾਹਿ ਰਖੋ ਉਰ[17], ਹੋਇ ਬਰੋਬਰ ਜੋ ਮਿਲਏ ਤੇ। ਕਾਲੂ ਪਿਤਾ ਹਰਖੈ ਸਭਿ ਭਾਂਤਿਨਿ[18]ਤਾਂ ਮਨ ਚਾਹਿ ਭੀ ਈਹਾਂ ਅਏਤੇ[19]॥੧੪॥ਦੋਹਰਾ॥ ਸੁਨਿ ਬੋਲਯੋ ਜੈਰਾਮ ਤਬ 'ਕਰਨ ਲਗੇ ਹੈਂ ਕਾਰ। ਕੋ ਖੱਤ੍ਰੀ ਅਬ ਦੇਖਿਕੈ ਕਰਿਹੈ ਬਨਾਹ ਵਿਚਾਰ[20] ॥ ੧੫ ॥ ਕਵਿੱਤ ॥ ਅੰਗਦ ਜੀ ਗਤਿਦੈਨ[21] ! ਸੁਨੋ ਇਕ ਰੈਨ ਵਿਖੇ ਐਸੇ ਮੈਂ ਉਚਾਰੇ ਬੈਨ 'ਬਿਦਾ ਮੋਹਿ ਦੀਜੀਐ।ਧਾਮ ਹਮ ਜਾਇਕੈ ਕ੍ਰਿਸ਼ਾਨੀ[22] ਕੋ ਕਮਾਇ ਖਾਇਂ, ਕਰੈਂ ਕ੍ਰਿੱਤ ਆਪਨੀ ਕੋ ਯਾਂਹੀ ਤੇ ਸੁਹੀ-ਜੀਐ[23]। ਕੋਮਲ ਕਪੋਲ ਪਰ[24] ਕੁੰਡਲ ਹਲਤਿ ਬੋਲੇ ਮਾਨੋ ਚੰਦ ਮੰਡਲ ਮੈਂ ਮੀਨ ਦੋ ਪਿਖੀਜੀਐ[25]। 'ਬਾਲੇ! ਗੁਜ਼ਰਾਨ ਕਰਿ ਰਿਦੈ ਕਰਤਾਰ ਧਰਿ ਕੈਸੇ ਤੂੰ ਉਦਾਸ ਉਰ ਭੇਦ[26] ਸੋ ਭਨੀਜੀਐ[27] ॥ ੧੬ ॥ ਸ੍ਰੈਯਾ ॥ ਐਸੇ ਨ ਜਾਨ ਸੁਜਾਨ ! ਰਿਦੈ ਕ੍ਰਿਤ ਮੋਦੀ ਲਈ ਧਨ ਧਾਮ ਸੰਚਾਰੇ[28]। ਕੇਤਿਕ ਬਾਸੁਰ ਕਾਲ ਬਿਤਾਵਤਿ[29] ਹੈ ਕਿਹ ਕਾਮ ਜੁ ਕਾਰ ਹਮਾਰੇ ?

[1]ਆਪਣੇ ਹੱਥੀਂ। [2]ਖਾਣ ਪੀਣ ਦਾ ਪ੍ਰਬੰਧ। [3]ਅਪਣੀ ਹੱਟੀ ਵਿਚ। [4]ਕਣਕਦਾ ਆਟਾ। [5]ਮਾਂਹ ਦੀ ਦਾਲ। [6]ਮਿਸਰੀ। [7]ਪਤਾਸੇ। [8]ਖੰਡ। [9]ਚਣਿਆਂ ਤੇ ਜਵਾਂ ਦੇ ਢੇਰ। [10]ਸਵੇਰੇ ਤੋਂ। [11]ਸੰਧਯਾ ਤਕ। [12]ਪਤੀ-ਇਸਤ੍ਰੀ। [13]ਬਹੁਤ। [14]ਭਿਰਾ। [15]ਵਜਾਹ ਕਰਨ ਲਈ ਧਨ ਰਖੇਗਾ। [16]ਛੁੱਢੋ। [17]ਤੱਕ ਰੱਖੋ ਰਿਦੇ ਵਿਚ। [18]ਸਭ ਤਰ੍ਹਾਂ। [19]ਉਸਦੇ ਮਨ ਵਿਚ ਬੀ ਇਹਦੇ ਇਥੇ ਆਉਣ ਤੋਂ ਇਹੋ ਚਾਹ ਹੈ (ਕਿ ਵਿਆਹ ਹੋ ਜਾਏ)। [20]ਮੁਕਤੀ ਦਾਤੇ ਜੀ ! [21]ਖੇਤੀ। [22]ਸ਼ੋਭਾ ਪਾਈਦੀ ਹੈ। [23]ਗੱਲ੍ਹਾਂ ਪੁਰ। [24]ਦੋ ਮੱਛ ਦਿਖਾਈ ਦੇਂਦੇ ਹਨ। [25]ਰਿਦੇ ਦਾ ਭਾਵ। [26]ਉਹ ਕਹੋ। [27]ਘਰ ਧਨ (ਅਥਵਾ ਧਨ ਧਾਨ) ਇਕੱਠਾ ਕਰਨ ਲਈ। [28]ਕੁਛ ਦਿਨ ਸ਼ਮਾਂ ਗੁਜ਼ਾਰਦੇ ਹਾਂ। *ਪਾ:—ਅਪਨੀ ਬਿਪਨੀ। ਆਪਨ=ਹਟੀ। ਬਿਪਨੀ=ਹੱਟੀ।

ਜੋ ਕਰਨੀ ਕ੍ਰਿਤ ਸੋ ਕਰਿ ਹੈਂ, ਜਬ ਆਨ[1] ਚਲੈਂ ਤੁਝ ਲੇਯ ਸੰਗਾਰੇ। ਹੈ ਗੁਜ਼ਰਾਨ ਹਮਾਰਿ ਤੁਮਾਰਿ ਮਿਲੇ ਕਰਿਯੋ ਇਹ ਕਾਰ ਪਿਆਰੇ' ॥ ੧੭ ॥ ਦੋਹਰਾ ॥ ਅਸ ਕਹਿ ਮਮ ਮਨ ਕਰਖ ਲਿਯ[2] ਨਿਕਟ ਰਖਨ ਕੇ ਹੇਤ[3]। ਭਜਿ ਨ ਸਕੈਂ ਦਰਸ਼ਨ ਸਫਲ ਸ਼੍ਰੀ ਬੇਦੀ ਕੁਲਕੇਤ ॥ ੧੮ ॥ ਸੋਰਠਾ ॥ ਮੈਂ ਬੋਲਯੋ ਕਰ ਬੰਦਿ 'ਤੁਮ ਰਜਾਇ ਮਾਨੋਂ ਸਦਾ। ਇਹ ਬਰ ਦੇਹੁ ਮੁਕੰਦ[4] ' ਭੂਲ ਨ ਪ੍ਰਤਿਕੂਲੋਂ[5] ਕਦਾ[6] ॥੧੯॥ 'ਬਾਲੇ ! ਤੂੰ ਮਮ ਮਿੱਤ੍ਰ, ਸੱਤਿ ਵਿਖੈ ਨਿਤਿ ਮਤਿ ਦ੍ਰਿੜੈ[7]। ਇਹ ਬਚ[8] ਰਾਖਹੁ ਚਿੱਤ ਜਨਮ ਮਰਨ ਤੇ ਮੁਕਤਿ ਹੈ' ॥ ੨੦ ॥ ਅਸ ਸੁਨਿ ਪਦ ਅਰਬਿੰਦ[9] ਮੈਂ ਬੰਦੇ ਕਰ ਬੰਦ ਦੋ। ਕਹੈਂ ਜੁ ਕ੍ਰਿਤ ਬਖਸ਼ਿੰਦ ਕਰਨ ਲਗਯੋ ਪੁਨ ਕਾਰ ਸੋ ॥ ੨੧ ॥ ਅਪਰ[10] ਥਾਨ[11] ਤੇ ਆਣਿ ਸੋਦਾ ਆਪਨ[12]ਮੈਂ ਧਰੋਂ।ਆਪਨ[13]ਕਿਧੋਂ ਨਿਧਾਨ[14] ਹੋਤਿ ਅਤੋਟਹਿ ਵਸਤੁ ਸਭਿ ॥੨੨॥ ਦੋਹਰਾ ॥ ਜਾਚਕ[15] ਕਰਿ ਹੈਂ ਜਾਚਨਾ ਪਾਵਹਿੰ ਪਰਮ ਪ੍ਰਸਾਦਿ।ਸੁਨਿਸੁਨਿ ਆਵਹਿੰ ਅਨਿਕ ਪੁਨਦੇਵਹਿੰ ਸਭਿਨਿ ਅੰਨਾਦ[16]।੨੩। ਅਸਨਹੀਨ[17] ਬਸਨੰ ਨਗਨ[18] ਕਰਤਿ ਅਰਥਨਾ[19] ਜੋਨ[20]। ਛੁਛਾ[21] ਬਹੁਰ[22] ਨ ਜਾਵਈ ਆਵਤਿ ਜੋਊ ਭੌਨ*॥੨੪॥ ਸ੍ਰੈਯਾ ॥ ਦੌਲਤ ਖਾਨ ਕੋ ਥੋਰੋ ਉਠਾਵਨ[23],ਤਾਂਹਿ ਤੇ ਹੋਤਿ ਵਿਸ਼ੇਖ[24] ਹੀ ਦਾਨਾ।ਕੀਰਤੀ ਕਉ ਸੁਨਿ ਧਾਵਤਿ ਆਵਤਿ[25] ਪਾਵਤਿ ਜੋ ਅਰਥੀ ਅਨੁਮਾਨਾ[26]। ਚੂਨ[27] ਤੇ ਲੋਨ[28] ਘ੍ਰਿਤਾਦਿ ਤੇ ਜੋ ਵਥੁ[29] ਅੰਤਰ ਚੀਰ[30] ਧਰੇ ਬਿਧਿ ਨਾਨਾ। ਜਾਂ ਵਸਤੁ ਕੋ ਨਿਕਾਰ ਕੈ ਦੇਵਤਿ ਸੋ ਨ ਘਟੈ ਉਤਨੀ ਠਹਿਰਾਨਾ[31]॥੨੫॥ ਦੋਹਰਾ॥ਕੀਰਤਿ ਪਸਰੀ ਪੂਰਿ[32] ਸਰਬ[33] ਘਰ ਘਰ ਭੀ ਭਰਪੂਰ। ਕਿਧੋਂ[34] ਚੰਦ ਕੀ ਚਾਂਦਨੀ ਜਿਉਂ ਚਕੋਰ ਪ੍ਰਿਯ ਰੂਰ[35] ॥ ੨੬ ॥ ਮਾਸ ਮਾਸ[36] ਲੇਖਾ ਹੁਵੈ ਜਾਹਿੰ ਵਹੀ ਲੈ ਹਾਥ। ਸੰਖਨਾ[37] ਕਰਿ ਸਭਿ ਦਿਵਸ ਕੀ ਬੈਸਹਿੰ ਲੇਖਕ†

---

[1]ਹੋਰਥੇ । [2]ਖਿੱਚ ਲਿਆ । [3]ਵਾਸਤੇ । [4]ਮੁਕਤੀ ਦਾਤੇ । [5]ਨਾਂ ਉਲਟ ਕਰਾਂ । [6]ਕਦੇ ਬੀ । [7]ਸੱਚ ਵਿਚ ਤੇਰੀ ਮਤ ਟਿਕ ਜਾਏ। [8]ਬਚਨ । [9]ਚਰਨ ਕਵਲਾਂ ਤੇ। [10]ਹੋਰ। [11]ਜਗਾ ਤੋਂ। [12]ਹੱਟ। [13-14]ਹੱਟੀ ਹੈ ਕਿ ਕੋਈ ਭੰਡਾਰ ਹੈ । [15]ਮੰਗਤੇ । [16]ਅੰਨ ਆਦਿ । [17]ਭੋਜਨ ਤੋਂ ਭੁੱਖਾ । [18]ਕਪੜੇ ਤੋਂ ਨੰਗਾ । [19-20]ਜੋ ਕੋਈ (ਕੁਛ) ਮੰਗਦਾ ਹੈ । [21]ਖਾਲੀ । [22]ਮੁੜਕੇ। [23]ਖਰਚ ਉਠਦਾ ਹੈ। [24]ਵਧੀਕ। [25]ਦੌੜਦੇ ਆਉਂਦੇ ਹਨ। [26]ਪਤਾ ਪਾਕੇ, [27]ਆਟਾ। [28]ਲੂਨ। [29]ਚੀਜਾਂ। [30]ਕਪੜੇ, [31]ਟਿਕੀ ਰਹੇ। [32-33]ਸ਼ਹਿਰ ਸਾਰੇ ਵਿਚ। [34]ਮਾਨੋਂ।[35]ਸੁੰਦਰ। [36]ਮਹੀਨੇ ਦੇ ਮਹੀਨੇ। [37]ਗਿਣਤੀ,

*ਪਾਠਾਂਤ੍ਰ–ਕਰੁਨਾ ਕਰੁਨਾ ਭੌਨ । †ਪਾ:–ਲੈਕੇ।

ਸਾਥ ॥੨੭॥ ਸ਼ੋਰਠਾ ॥ ਜਬ ਜਬ ਲੇਖਾ ਹੋਇ ਤਬ ਤਬ ਬਾਧਾ ਨਿਕਸਈ। ਬਿਸਮੈ ਮਨ ਸੁਨਿ ਲੋਇ ਕੋ ਕੋ ਕਰਿਈ ਈਰਖਾ॥੨੮॥ਨਹਿੰ ਜਾਨੈ ਮਤਿ-ਮੰਦ–ਇਹ ਕਰਤਾਰ ਸਰੂਪ ਹੈਂ।ਆਨੰਦ ਕੰਦ ਮੁਕੰਦ ਯਾਂਕੋ ਕਛੁ ਅਚਰਜ ਨਹੀਂ*–॥ ੨੯ ॥ 'ਸੁਧ ਨਹਿੰ ਦੌਲਤ ਖਾਨ ਬਾਦ ਦਰਬ ਕੋ ਖੋਵਈ[੧]। ਘਾਟਾ ਹੋਇ ਨਿਦਾਨ[੨] ਗਹਨੋ ਜਾਇ[੩] ਦੁਖ ਪਾਵਈ'॥ ੩੦ ॥ ਕੋ ਅਸ ਕਰਤਿ ਉਚਾਰ,ਕੋਇਕ ਭਾਖਤਿ[੪] ਅਪਰ ਗਤਿ[੫] ।'ਦੇਵਤਿ ਦਾਨ ਉਦਾਰ ਬਰਕਤ ਯਾਂਤੇ ਅਧਿਕ[੬] ਹੈ'॥੩੧॥ ਸ੍ਰੈਯਾ॥ ਜਾਚਕ[੭] ਕੋਤਿਕ[੮]ਦਾਨ ਕੋ ਲੈ ਤਲਵੈਡੀ ਗਏ ਨੁਤਿ[੯] ਭੂਰ ਉਚਾਰੀ। 'ਮੋਦੀ ਭਯੋ ਨ੍ਰਿਪ ਦੌਲਤਖਾਨ ਕੋ ਦਾਨਕੋ ਦੈਨ ਕਰਜੋ ਪੂਨ ਭਾਰੀ। ਨੰਗ[੧੦] ਛੁਧਾਤੁਰ[੧੧] ਦੇਖਿ ਸਕੈਂ ਨਹਿੰ ਸੰਪਤ[੧੨] ਬ੍ਰਿੱਧ ਭਈ[੧੩] ਸੁਖਕਾਰੀ। ਪੁੰਨਮਤੀ[੧੪] ਕ੍ਰਿਤ ਧੰਨਵਤੀ[੧੫] ਜਿਹ ਜਾਚਕ[੧੬] ਭੀਰ ਹੈ ਤਾਂਹਿ ਕੇ ਦ੍ਵਾਰੀ'॥ ੩੨॥ ਜਾਚਕ ਜੋ ਤਲਵੈਡੀ ਹੁਤੇ ਸਭਿ ਆਵਤਿ ਭੇ ਧਨ ਲੇਨਿ ਕੀ ਆਸਾ।ਜੋ ਜਿਸ ਜਾਚਨਾ ਆਨਕਰੀਤ ਸ[੧੭] ਪਾਵਤਿ ਭੇ ਗਜੋ ਕੋ ਨ ਨਿਰਾਸਾ।ਕੀਰਤਿ ਕੋ ਸੁਨਿ ਰਾਇਬੁਲਾਰ ਅਨੰਦਤਿ ਪ੍ਰਾਪਤਿ ਜਿਉਂ ਸੁਖਰਾਸਾ[੧੮] । ਸੋਚ ਬਿਮੋਚਨ[੧੯] ਸਾਰਸ ਲੋਚਨ[੨੦] ਰੂਪ[੨੧] ਬਿਲੋਕਨ[੨੨]ਚਾਹਤਿ ਪਾਸਾ ॥੩੩॥ ਸ਼ੋਨ ਮੇਂ[੨੩] ਕਾਲੂ ਸੁਨੀ ਸੁਤ ਕੀ ਨੁਤਿ[੨੪] ਚਿੱਤ ਲਖੀ[੨੫]–ਬਿਤ[੨੬]ਲੇਹਿ ਕਮਾਈ॥ ਤੱਦਪਿ ਭੂਰ[੨੭] ਉਦਾਰ ਅਹੇ ਧਨ ਰਾਖਨ ਕੀ ਮਤਿ[੨੮] ਤਾਂਹਿ ਨ ਆਈ। ਹੌਂ ਅਬ ਜਾਇਕੇ ਦੇਉਂ ਸਿਆਨਪ ਆਨਿਹੌਂ[੨੯] ਜੋਤੋ ਕੀਓ ਇਕਠਾਈ[੩੦]–। ਐਸੇ ਵਿਚਾਰਿ ਕੈ ਤਮਾਰ ਭਯੋ ਮਿਲਨੇ ਹਿਤ ਜਾਵਤਿ ਭਾ ਢਿਗ ਰਾਈ[੩੧]॥੩੪॥ 'ਹੌਂ ਸੁਲਤਾਨ ਪੂਰੇ ਸੁਧ ਲੇਵਣ ਆਇਸੁ ਦੇਹੁ[੩੨] ਕਰੋਂ ਗਵਨਾ'। ਰਾਇ ਕਹੇ 'ਹਿਤ ਸੋਂ[੩੩] ਮਿਲੀਏ ਨ ਕੁਬੋਲ ਭਨੋ ਮੁਖ ਤੇ ਕਵਨਾ। ਮੋ ਦਿਸ[੩੪] ਤੇ ਸਿਰ ਪੈ ਕਰ[੩੫] ਫੇਰਹੁ

---

[੧]ਬਿਰਥਾ ਧਨ ਗੁਆਂਵਦਾ ਹੈ। [੨]ਅਖੀਰ ਨੂੰ। [੩]ਪਕੜਿਆ ਜਾਵੇਗਾ। [੪]ਆਖਦੇ ਹਨ। [੫]ਹੋਰ ਤਰ੍ਹਾਂ। [੬]ਬਹੁਤ। [੭]ਮੰਗਤੇ। [੮]ਕਈ ਇਕ। [੯]ਉਸਤਤ। [੧੦]ਨੰਗਾ। [੧੧]ਭੁੱਖਾ। [੧੨]ਦੌਲਤ। [੧੩]ਬਹੁਤ ਵਧੀ। [੧੪]ਪੁੰਨ ਵਾਲੀ। [੧੫]ਧਨ ਵਾਲੀ। [੧੬]ਮੰਗਤਿਆਂ ਦੀ। [੧੭]ਤੈਸੀ। [੧੮]ਜਿਵੇਂ ਕੋਈ ਸੁਖ ਦੀ ਖਾਣ ਮਿਲ ਗਈ ਹੈ। [੧੯]ਸੋਚਾਂ ਨੂੰ ਦੂਰ ਕਰਨ ਵਾਲੇ। [੨੦]ਕਵਲਵਰਗੇ ਨੇਤ੍ਰ ਵਾਲੇਦਾ। [੨੧] ਦਰਸ਼ਨ। [੨੨]ਦੇਖਣਾ। [੨੩]ਕੰਨਾਂ ਵਿਚ। [੨੪]ਸਿਫਤ। [੨੫]ਜਾਣੀ। [੨੬]ਧਨ। [੨੭]ਬਹੁਤ। [੨੮]ਬੁੱਧੀ। [੨੯]ਲਿਆਵਾਂਗਾ। [੩੦]ਜਿੰਨਾ ਕੀਤਾ ਹੋਵੇਗਾ ਇਕੱਠਾ। [੩੧]ਰਾਇ ਬੁਲਾਰ ਦੇ ਪਾਸ। [੩੨]ਆਗਜਾ ਦਿਓ। [੩੩]ਪ੍ਰੇਮ ਨਾਲ। [੩੪]ਮੇਰੇ ਵਲੋਂ। [੩੫]ਸਿਰ ਤੇ ਹੱਥ।

*ਪਾ:–ਕਛੂ ਅਚਰਜ ਨਹਿ।

ਪ੍ਰੀਤਿ ਸੋਂ ਕੰਠ ਕਰੋ ਲਵਨਾਂ[੧]। ਸ਼ੋਨਨ[੨] ਮੈਂ ਸੁਨਿ ਬੰਦਨ ਕੀਨਿ ਮੁਕੰਦ ਪਿਤਾ[੩]ਪੁਨ ਗਾ[੪] ਭਵਨਾ[੫]॥੩੫॥ਮਾਤ ਸੰਦੇਸ਼[੬]ਦਏ ਅਸੂਆਂ ਭਰਿ[੭] ਤਾਤ[੮] ਕੋ ਮੋਹ ਰਿਦੇ ਮੈਂ ਘਨੇਰਾ। ਕਾਲੂ ਤਬਹਿ ਮਧੁਰਾਨਹਿੰ[੯] ਲੈ ਸਕਟਾ[੧੦] ਜੁਰਵਾਇਕੈ ਬੈਲਨ[੧੧]ਪ੍ਰੇਰਾ[੧੨]।ਪੰਥਕੱਛੋਰਿ[੧੩]ਸਭੈਕ੍ਰਮਸੋਂ[੧੪] ਪੁਰਿ[੧੫] ਪ੍ਰਾਪਤਿ ਭਾ[੧੬]ਸੁਤ[੧੭]ਆਪਨ[੧੮]ਹੇਰਾ[੧੯]। ਠਾਂਢ ਕਿਯੋ[੨੦] ਸਕਟਾ[੨੧] ਤਿਹ ਥਾਨ, ਤਰੈ ਉਤਰਸੋ[੨੨] ਉਰ ਮੋਹ ਵਧੇਰਾ॥੩੬॥ਪੰਕਜਨੈਨ[੨੩] ਬਿਲੋਕਿ[੨੪]ਪਿਤਾਦਿਸ਼ਿ[੨੫] ਤੂਰਨ[੨੬] ਧਾਇ ਕੈ ਕੀਨਿ ਪ੍ਰਨਾਮਾ।ਕਾਲੂ ਉਠਾਇ ਲਯੋ, ਭੁਜ ਕੋ ਗਹਿ[੨੭] ਕੰਠ[੨੮] ਲਗਾਇ ਭਲੇ ਸੁਖ ਧਾਮਾ[੨੯]। ਹੋ[੩੦] ਪੁਨ ਬੰਦਨ ਜਾਇ ਕਰੀ ਗੁਰ ਅੰਗਦ ਜੀ ! ਸੁਨ ਪੂਰਨ ਕਾਮਾ[੩੧]।ਬੂਝਿਕੈ[੩੨] ਛੇਮ [੩੩]ਸਰੀਰ ਕੀ ਤਾਂ ਛਿਨ ਬੈਸਨੋ ਪ੍ਯੰਕ[੩੪]ਪੈ ਲੈ ਅਭਿਰਾਮਾ[੩੫] ॥ ੩੭ ॥ ਹਾਥ ਕੋ ਸਾਥ ਪਲੋ-ਸਤਿ ਮਾਥ[੩੬] ਅਨਾਥਨ ਨਾਥਕੋ ਅੰਕ[੩੭]ਬਸਾਈ[੩੮]। ਮੇਲ ਭਯੋ ਬਹੁ ਕਾਲ ਵਿਖੈ[੩੯] ਮਨ ਪ੍ਰੀਤਿ ਨਈ[੪੦] ਕੀ ਜਈ*[੪੧] ਉਪਜਾਈ। ਸੋਦਾ ਵਿਸ਼ੇਖ[੪੨]ਹੀ ਦੇਖ ਨਿਖੱਦਜ਼ਾ ਮੈਂ[੪੩] ਜਾਨ ਸਪੂਤ ਰਹਸੋ ਹਰਖਾਈ। ਦੈ ਘਟਿਕਾ[੪੪] ਜਬ ਬੀਤ ਗਈ ਤਿਹ ਕਾਲ[੪੫] ਮੈਂ ਕਾਲੂ ਨੇ ਬਾਨੀ ਅਲਾਈ[੪੬] ॥ ੩੮ ॥ 'ਏਹੁ ਕਾਲ ਭਯੋ ਸੁਲਤਾਨਪੁਰੇ ਕ੍ਰਿਤ ਮੋਦੀ ਤੇ ਕੀਨੀ ਹੈ ਕੇਤੀ ਕਮਾਈ?'ਸੁਨਿ ਪੰਕਜਲੋਚਨ[੪੭]ਬੈਨ ਭਨੇ'ਬਹੁਆਨ ਕਮਾਈਕਰੀ ਇਹ ਥਾਂਈ। ਨਹਿੰ ਹਾਥ ਮੈਂ ਆਥ[੪੮] ਕਰੈ ਥਿਰਤਾ[੪੯], ਉਤ ਆਵਤਿ ਹੈ ਇਤ ਕੋ ਚਲਿ ਜਾਈ। ਕਰ[੫੦] ਏਕ ਬਿਰਾਟਿਕਾ[੫੧] ਸੰਚਿ ਕਰੀ ਨਹਿੰ[੫੨],ਆਮਦ ਔ ਖਰਚੀ ਸਮਤਾਈ[੫੩]॥੩੯॥ ਦੋਹਰਾ ॥ ਤਾਤ ਮੋਹ[੫੪] ਤ੍ਰਿਣ ਸੇਤੁ ਜਿਉ[੫੫]

---

[੧]ਗਲੇ ਲਾਉਣਾ, ਜੱਫੀ ਪਾਉਣੀ । [੨]ਕੰਨਾਂ । [੩]ਮੁੱਕਤੀ ਦਾਤੇ ਦਾ ਪਿਤਾ । [੪]ਫੇਰ ਗਿਆ । [੫]ਘਰ । [੬]ਸੁਨੇਹੇ । [੭]ਹੰਝੂ ਭਰਕੇ । [੮]ਪੁੱਤ੍ਰ ਦਾ । [੯]ਮਿਠਾਈ । [੧੦]ਗੱਡਾ । [੧੧]ਬਲਦਾਂ ਨੂੰ । [੧੨]ਹੱਕਿਆ [੧੩]ਰਾਹ ਮੁਕਾਇਆ । [੧੪]ਸਾਰਾਧੀਰੇ ਧੀਰੇ।[੧੫]ਸ਼ਹਿਰ (ਸੁਲਤਾਨਪੁਰ)। [੧੬]ਪਹੁੰਚਾ । [੧੭]ਪੁਤ੍ਰ ਨੂੰ।[੧੮]ਹੱਟ ਪੁਰ। [੧੯]ਵੇਖਿਆ । [੨੦]ਖੜਾ ਕੀਤਾ।[੨੧]ਗੱਡਾ।[੨੨]ਹੇਠਉਤਰਿਆ। [੨੩]ਕਮਲਨੈਨ ਨੇ । [੨੪]ਵੇਖਕੇ । [੨੫]ਵਲ । [੨੬]ਛੇਤੀ । [੨੭]ਬਾਂਹ ਫੜਕੇ । [੨੮]ਗਲੇ । [੨੯]ਸੁਖਾਂ ਦੇ ਘਰ ਨੂੰ । [੩੦]ਮੈਂ (ਬਾਲੇ ਨੇ) । [੩੧]ਕਾਮਨਾ ਦੇ ਪੂਰਨ ਕਰਨ ਵਾਲੇ । [੩੨]ਪੁੱਛਕੇ । [੩੩]ਸੁਖ । [੩੪]ਪਲੰਘ ਪੁਰ । [੩੫]ਸੋਹਣੇ (ਪੁੱਤ੍ਰ) ਨੂੰ । [੩੬]ਪਿਆਰ ਦੇਂਦਾ ਹੈ ਮੱਥੇ ਤੇ । [੩੭]ਗੋਦ ਵਿਚ । [੩੮]ਬਹਾਕੇ । [੩੯]ਬਹੁਤ ਚਿਰ ਪਿਛੋਂ । [੪੦]ਨਵੀਂ । [੪੧]ਅੰਗੂਰੀ । [੪੨]ਬਹੁਤ। [੪੩]ਹੱਟ ਵਿੱਚ । [੪੪]ਦੋ ਘੜੀਆਂ । [੪੫]ਉਸ ਵੇਲੇ । [੪੬]ਕਹੀ । [੪੭]ਕਵਲ ਨੈਨ ਨੇ । [੪੮]ਮਾਯਾ । [੪੯]ਟਿਕਾਣਾ । [੫੦]ਹੱਥ । [੫੧]ਕੋਡੀ । [੫੨]ਕੱਠੀ ਨਹੀਂ ਕੀਤੀ । [੫੩]ਬਰਾਬਰ । [੫੪]ਪੁੱਤ੍ਰ ਦਾ ਮੋਹ । [੫੫]ਕੱਖਾਂ ਦੇ ਪੁਲ ਵਾਂਙੂ । *ਪਾ:—ਕ੍ਰੁਜਈ ।

ਤ੍ਰਿਸ਼ਨਾ ਲਹਿਰ ਪ੍ਰਵਾਹਿ। ਏਕਹਿ ਬਾਰ[1] ਬਹਾਇ[2] ਸੋ ਰਹਾ ਨ ਕਛੁ ਮਨ ਮਾਂਹਿ ॥ ੪੦ ॥ ਸ੍ਰੈਯਾ ॥ ਸੁਨਿ ਸੋਨਨਿ[3] ਮੈਂ ਮਨ ਰੋਸ ਘਨੋ ਮੁਖ ਬੈਨ ਭਨੇ ਧਨ ਰਾਖਨਿ ਹੇਤੂ। 'ਜਬ ਕੋ ਜਨਮਜੋ ਨ ਦਯੋ ਸੁਖ ਤੈਂ, ਨਿਤ ਬਾਦ ਗਵਾਇ ਬਿਤੈਂ[4] ਦੁਖ ਦੇਤੂ। ਇਕ ਹੋਤਿ ਸਪੂਤ ਕਮਾਵਤਿ ਹੈਂ ਧਨ ਪਾਵਤਿ ਸੋ ਜਸੁ ਆਨਿ ਨਿਕੇਤੂ[5]। ਸੁਧਿ[6] ਮੂਲ ਨ ਭੂਲ ਕਰੀ ਕਬਹੂੰ ਮੁਝਤੇ ਪ੍ਰਤਿਕੂਲ[7] ਰਹਜੋ ਅਨਚੇਤੂ[8] ॥ ੪੧ ॥ ਕਾਲ[9] ਬਿਸਾਲ[10] ਬਿਤਜੋ ਕ੍ਰਿਤਿ ਮੋਦੀ ਮੈਂ ਏਕ ਵਿਰਾਟਿਕਾ[11] ਭੀ ਨ ਖਟਾਈ'।ਮੋ ਸੋਂ ਕਿਯੋ ਬਹੁ ਰੋਸੁ[12] ਤਬੈ 'ਢਿਗ[13] ਤੂ ਹੀ ਰਹੈਂ ਧਨ ਦੀਨਿ ਗਵਾਈ'। ਬਾਰਜਲੋਚਨ[14] ਬੈਕ[15] ਬਿਲੋਕਿ[16] ਮੁਝੈ ਬਰਜਾ[17] ਨਿਜ ਭੌਂਹਿ ਦਿਖਾਈ[18]। ਖੀਝ[19] ਰਿਦੈ ਦੁਰ-ਬੈਨ[20] ਭਨੈ ਬਹੁ, ਭ੍ਰੁਸ਼ਨ ਹੋਇ ਰਹੇ ਜਗਸਾਈਂ ॥੪੨॥ ਦੋਹਰਾ ॥ 'ਜੋ ਖੋਯੋ ਮਮ ਧਾਮ ਤੇ ਦੇਵਹੁ* ਅਬਹਿ ਕਮਾਇ। ਹੌਂ ਆਧੋ ਲੇਵਨ ਕਛੁ ਦੀਨੋ ਸਭਿਹਿ ਗਵਾਇ ॥ ੪੩ ॥ ਬੈਸ[21] ਤਰੁਨ[22] ਇਸ ਕੀ ਭਈ ਸਮਝ ਨ ਆਈ ਕੋਇ। ਪਾਛਲ ਜੈਸੀ[23] ਮਤਿ ਰਹੀ ਹਾਨ ਲਾਭ ਸਮ[24] ਦੋਇ[25] ॥੪੪॥ ਸ੍ਰੈਯਾ ॥ ਧਾਮ ਕੋ ਨਾਂਹਿ ਸੰਦੇਹ†[26] ਕੋਊ ਧਨ ਖੋਵਤਿ ਖਾਵਤਿ ਏਕ ਸੀ ਜੋਰੀ[27]।ਦੂਜੋ ਜੋ ਹੋਤਿ ਭਲੋ ਸਮਝਾਵਤਿ, ਹੈ ਨ ਗਮੀ[28] ਧਨ ਕੀ ਮਨ ਥੋਰੀ। ਜੋ ਮਤਿਵਾਨ[29] ਹੁਤੋ ਕੋਊ ਮਾਨਵ[30] ਕਾਰ ਇਸੇ ਮਹਿਂ ਲੇ ਧਨ ਜੋਰੀ। ਹੋਇ ਬਿਆਹਿ ਤ ਕਜਾ ਖਰਚੈ ਤਬ ਚਾਹੈਗਾ ਆਪ ਕਮਾਈ ਜੁ ਮੋਰੀ[31] ॥ ੪੫।ਹੇਸੁਤ[32]! ਬੈਸ[33] ਜੁਵਾ[34] ਤਵ ਭੀ, ਅਬ ਛੋਰ ਫਜ਼ੂਲੀ ਕੋ, ਹੋਹੁ ਸਯਾਨਾ। ਪਾਛਲਰੀਤਿ ਤੇ ਹੈ ਬਿਪਰੀਤਿ[35], ਕਰੋ ਧਨ ਸੰਚਨ[36] ਜਜੋਂ ਮਤਿਵਾਨਾ। ਜੋ ਮੁਝ ਦੇਨੇ ਕੋ ਨਾਂਹਿ ਚਹੋ ਮਨ ਪੂੰਜੀ ਨਿਰਾਲੀ[37] ਰਖੋ ਨਿਜ ਥਾਨਾ।ਹੌਂ ਘਰ ਕਾਰਜ ਨਾਨਾ ਪ੍ਰਕਾਰ ਕੇ ਕਜੋਂ ਨਿਬਹੈਂ ਧਨ ਹੀਨ ਜੋ ਪਾਨਾ[37] ॥ ੪੬ ॥ ਦੋਹਰਾ॥ ਧਨ ਸੰਚਨ ਕੇ ਅਨਿਕ ਗੁਨ ਬਰਨਨ ਕਰੇ ਸੁਨਾਇ। ਬਹੁ ਬਿਧਿ

---

[1]ਇਕੋ ਵਾਰੀ। [2]ਰੁੜ੍ਹ ਗਿਆ। [3]ਕੰਨਾਂ। [4]ਧਨ ਵਜਰਥ ਗੁਆਕੇ। [5]ਘਰ। [6]ਸੋਝੀ। [7]ਉਲਟ। [8]ਅਚੇਤ। [9]ਸਮਾਂ। [10]ਬਹੁਤ। [11]ਕੌਡੀ। [12]ਗੁੱਸਾ। [13]ਪਾਸ। [14]ਕਵਲ ਨੈਨ ਨੇ। [15]ਟੇਢੀ ਨਜ਼ਰ। [16]ਵੇਖਕੇ। [17]ਮੈਨੂੰ ਰੋਕਿਆ। [18]ਭਾਵ ਮਨ੍ਹੇ ਕਰਨ ਦਾ ਇਸ਼ਾਰਾ. ਕੀਤਾ ਕਿ ਚੁੱਪ ਰਹੁ। [19]ਖਿਝਕੇ। [20]ਖੋਟੇ ਵਾਕ। [21]ਉਮਰ। [22]ਜੁਵਾਨ। [23]ਪਿੱਛੇ ਵਰਗੀ। [24]ਬਰਬਰ। [25]ਦੋਨੋਂ। [26]ਫਿਕਰ। [27]ਇਕੋ ਜੇਹੀ ਜੋੜੀ। [28]ਚਿੰਤਾ। [29]ਬੁਧੀਵਾਨ। [30]ਮਨੱਖ। [31]ਮੇਰੀ ਕਮਾਈ। [32]ਪੁੱਤ੍ਰ। [33]ਉਮਰਾ। [34]ਜੁਵਾਨ। [35]ਉਲਟ। [36]ਕੱਠਾ ਕਰੋ ਧਨ। [37]ਵੱਖਰੀ। [37]ਜੇ ਧਨ ਤੋਂ ਹੱਥ ਖਾਲੀ ਹੋਣ ਤਾਂ। *ਪਾਠਾਂਤ੍ਰ—ਦੇਵਹਿ। †ਪਾਠਾਂਤ੍ਰ—ਸੰਦੇਸ।

ਬੁਧਿ ਸਮਝਾਵਈ ਰੋਸ[1] ਨੇਹ ਮਨ ਲਜਾਇ[2] ॥ ੪੭ ॥ ਸੋਰਠਾ ॥ ਬਹੁਰ ਵਿਲਾਸਾ ਦੀਨ ਕਰਿ ਦੁਲਾਰ[3] ਨਿਜ[4] ਤਨੁਜ[5] ਸੋਂ। ਧਾਮ ਪਧਾਨਾ ਕੀਨ[6] ਜਹਾਂ ਹੁਤੋ ਜੈਰਾਮ ਕੋ ॥ ੪੮ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਮੋਦੀ ਖਾਨਾ ਲੇਨਿ' ਪ੍ਰਸੰਗ ਬਰਨਨੰ ਨਾਮ ਸਪਤਦਸਮੋ ਅਧਜ਼ਾਯ ॥ ੧੭ ॥

੧੮. [ਮੋਦੀ ਦੀ ਕਾਰ। ਲੇਖਾ ਕੀਤਾ। ੧੩੫ ਵਾਧਾ ਨਿਕਲੇ]

ਦੋਹਰਾ ॥ ਸ਼੍ਰੀ ਅਰਜਨ[7] ਅਰਜ਼ਨ ਸੁਨਤਿ ਅਰਜਨ ਜਸ ਵਿਸਤਾਰ।
ਬਾਨੀ ਅਰਜੁਨ ਬਾਨ ਜਿਨ ਬੰਦਨ ਪਦ ਸਿਰ ਧਾਰਿ ॥ ੧ ॥

ਅਰਜਨ=ਸ਼੍ਰੀ ਗੁਰੂ ਅਰਜਨ ਦੇਵ ਜੀ ਪੰਜਵੇਂ ਪਾਤਸ਼ਾਹ।
ਅਰਜ਼ਨ=ਅਰਜ਼ਾ ਨੂੰ [ਅਰਜ਼=ਬੇਨਤੀ] ਬੇਨਤੀਆਂ ਨੂੰ।
ਅਰਜੁਨ=ਚਿੱਟਾ, ਉੱਜਲ।
(ਅ) ਅਰਜ+ਨ=ਅਰਜ=ਇਛਾ ਰਹਤ, ਨ=ਨਹੀਂ } ਇੱਛਾ ਰਹਿਤ ਹਨ, ਤੇ ਨਹੀਂ ਜਸ ਵਿਸਤਾਰ ਦੀ (ਲੋੜ ਜਿਨ੍ਹਾਂ ਨੂੰ।)
(ਏ) ਅਰ=ਅਤੇ, ਜਨ=ਜਗਤ } ਅਤੇ ਜਗਤ (ਵਿਚ ਜਿਨ੍ਹਾਂ ਦਾ) ਜਸ ਵਿਸਤਾਰ ਹੋ ਰਿਹਾ ਹੈ।
(ਸ) ਅਰਿ+ਜਨ=ਵੈਰੀ ਲੋਕ। ਭਾਵ, ਵੈਰੀ ਲੋਕ ਭੀ ਜਿਨ੍ਹਾਂ ਦਾ ਜਸ ਕਰਦੇ ਹਨ।
ਅਰਜੁਨ=ਪਾਂਡਵਾਂ ਵਿਚੋਂ ਤੀਸਰਾ, ਜਿਹੜਾ ਧਨੁਖ ਬਾਣ ਦੀ

[1]ਗੁੱਸਾ। [2]ਤੇ ਪਿਆਰ ਮਨ ਵਿਚ ਲਿਆਕੇ। [3]ਲਾਡ। [4]ਆਪਣੇ। [5]ਪੁੱਤ੍ਰ। [6]ਜਾਣਾ ਕੀਤਾ।
[7]ਅਰਜਨ ਪਦ ਸੰਸਕ੍ਰਿਤ ਵਿਚ ਇਹ ਰੂਪ ਰਖਦਾ ਹੈ:—ਅਰ੍ਜੁਨ। ਇਸ ਦੇ ਅਰਥ ਬਹੁਤ ਹਨ। ਯਥਾ:—੧. ਕ੍ਰਿਸ਼ਨ ਦਾ ਮਿੱਤ੍ਰ ਜੋ ਉਨ੍ਹਾਂ ਦੀ ਭੈਣ ਦਾ ਪਤੀ ਤੇ ਤੀਸਰਾ ਪਾਂਡਵ ਸੀ। ੨. ਹਜ਼ਾਰ ਬਾਹਾਂ ਵਾਲਾ ਇਕ ਰਾਜਾ ਸਹਸ੍ਰਾਰਜਨ, ਜਿਸ ਨੂੰ ਪਰਸਰਾਮ ਨੇ ਮਾਰਿਆ ਸੀ। ੩. ਇਕ ਪ੍ਰਕਾਰ ਦਾ ਬ੍ਰਿੱਛ। ੪. ਅਪਣੀ ਮਾਤਾ ਦਾ ਇਕਲੌਤਾ ਬੇਟਾ। ੫. ਮੋਰ। ੬. ਚਿੱਟਾ ਰੰਗ, ਉੱਜਲ। ੭. ਅੱਖਾਂ ਦੀ ਇਕ ਬੀਮਾਰੀ। ੮. ਹਿੰਦੀ ਵਿਚ ਕਦੇ ਕਿਤੇ—ਕਲਪ ਬ੍ਰਿੱਛ ਦੇ ਅਰਥਾਂ ਵਿਚ ਭੀ ਆਯਾ ਹੈ। ੯. ਸ਼ੁੱਛ। ੧੦. ਵੇਦ ਵਿਚ ਇਸ ਦਾ ਅਰਥ ਇੰਦ੍ਰ ਭੀ ਆਯਾ ਹੈ। ਧਾਤੂ ਇਸ ਦਾ ਹੈ ਅਰ੍ਜਨ=ਪ੍ਰਾਪਤ ਕਰਨਾ, ਬਨਾਉਣਾ।
੧੧. ਅਰਬੀ ਪਦ ਹੈ, ਅਰਜ਼। ਇਸ ਦੇ ਅਰਥ ਹਨ ਬੇਨਤੀ, ਕਵਿ ਜੀ ਨੇ ਇਸ ਪਦ ਦੇ ਅਰਥੀ ਰੂਪ 'ਅਰਜੁ' ਨੂੰ-ਨਨਾ-ਲਾਕੇ ਬਹੁ ਬਚਨ ਬਨਾਯਾ ਹੈ, 'ਅਰਜਨ' ਬੇਨਤੀਆਂ, ਅਰਦਾਸਾਂ, ਅਰਜ਼ਾਂ।

ਵਿਦਜਾ ਵਿੱਚ ਇਕ ਚੋਟੀ ਦਾ ਪ੍ਰਬੀਨ ਮੰਨਿਆ ਗਿਆ ਹੈ, ਕ੍ਰਿਸ਼ਨ ਜੀ ਦੀ ਭੈਣ ਦਾ ਇਹ ਪਤੀ ਸੀ।

ਅਰਥ—(ਜਿਨ੍ਹਾਂ ਦਾ ਇਹ) ਉੱਜਲ ਜਸ (ਜਗਤ ਵਿਚ) ਫੈਲ ਰਿਹਾ ਹੈ ਕਿ (ਉਹ ਦਾਸਾਂ ਦੀਆਂ) ਬੇਨਤੀਆਂ ਸੁਣ ਲੈਣ ਵਾਲੇ ਹਨ (ਅਤੇ) ਜਿਨ੍ਹਾਂ ਦੀ (ਉਚਾਰੀ ਹੋਈ) ਬਾਣੀ ਅਰਜਨ ਦੇ ਤੀਰਾਂ ਵਾਂਗੂ (ਮਨ ਵਿਚ ਅੱਖ ਘਾਉ ਪਾਉਣ ਵਾਲੀ) ਹੈ, (ਉਨ੍ਹਾਂ), ਸ਼੍ਰੀ (ਗੁਰੂ) ਅਰਜਨ (ਦੇਵ ਜੀ, ਦੇ) ਚਰਨਾਂ ਪਰ ਸਿਰ ਧਰਕੇ (ਮੈਂ) ਮੱਥਾ ਟੇਕਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ ॥ ਮਿਲਨੋ ਜਾਇਕੈ ਨਾਨਕੀ ਮਨ ਕਰਿ ਅਧਿਕ ਸਨੇਹ। ਅਸਨ[1] ਬਸਨ[2] ਆਨਨੋ ਹੁਤੋ ਦਯੋ ਬੈਸ ਕਰਿ ਗੇਹ[3]॥੨॥ ਸੋਰਠਾ॥ ਆਯੋ ਬਹੁਰ ਜਰਾਮ ਸਾਦਰ[4] ਤਿਹ[5] ਬੰਦਨ ਕਰੀ। ਮਿਲਿ ਬੈਸੇ ਸਭਿ* ਧਾਮ ਰਿਦਾ ਅਮੋਦਹਿ[6] ਸੰਗ ਭਰਿ॥੩॥ ਸ਼ਸ਼ਿਬਦਨਾ ਛੰਦ ॥ਮਿਲਿ ਰਲਿ ਬੈਸਾ ਕੁਸ਼ਲ[7] ਬੁਝੇਸਾ[8]। ਬਚ[9] ਤਬ ਕਾਲੂ। ਕਹਤਿ ਉਤਾਲੂ[10] ॥੪॥'ਸੁਤ ਮਮ ਆਯੋ। ਨਹਿੰ ਸਮਝਾਯੋ। ਕਰਤਿ ਕੁਕਾਰਾ। ਸਦਨ ਉਜਾਰਾ ॥ ੫ ॥ ਸੁਧਿ ਨਹਿੰ ਲੀਨੋ। ਤੁਮ ਕਨਾ ਕੀਨੋ? ।ਸੁਰਤਿ[11] ਬਿਸਾਰਾ[12]। ਕਿਹ ਧਨ ਡਾਰਾ[13] ॥ ੬ ॥ ਨਹਿੰਨ ਬਿਵਾਹਾ। ਚਿਤ ਮਹਿੰ ਚਾਹਾ।–ਧਨ ਨਹਿੰ ਖੋਵੈ। ਅਸ ਬਿਧਿ ਹੋਵੈ–॥ ੭ ॥ ਕਰਿ ਰਖਵਾਰੀ। ਨਿਤ ਸੁਧਿਕਾਰੀ। ਬਹੁ ਧਨ ਆਵੈ। ਕਿਹ ਬਿਧਿ ਜਾਵੈ?' ॥੮ ॥ਭੁਜੰਗ ਛੰਦ ॥ਕਹੈ ਨਾਨਕੀ ਬੈਨ'ਤਾਤੈ[14]! ਸੁਨੀਜੈ। ਲਗਨੋ ਕਾਰ ਭ੍ਰਾਤਾ ਭਲੇ ਹੀ ਜਨੀਜੈ। ਹੁਵੈ ਹੈ ਕਿਤੇ ਥਾਂਇ ਵੈਸੇ ਸਗਾਈ। ਉਦਾਸੀਨ ਯਾਂਕੋ ਲਖੀਜੈ ਸੁਭਾਈ ॥ ੯ ॥ ਇਹਾਂ ਆਨਿ ਤੇਰੋ ਕਛੂ ਨਾਂਹਿ ਖੋਈ[15] । ਸਵਾਰੈ ਵਿਗਾਰੈ ਨਿਜੈ ਕਾਰ ਸੋਈ[16]। ਭਨੇ ਬੈਨ ਜੈਰਾਮ ਤਾਂਸੋ ਸੁਨਾਈ।'ਭਯੋ ਹੈ ਅਬੈ ਸੋਧ ਯਾਂਕੀ ਸਗਾਈ[17]॥੧੦॥ ਦੋਹਰਾ ॥ ਹਰਖਨੋ ਕਾਲੂ ਕਹਤਿ ਪੁਨਿ 'ਹੋਇ ਭਲੀ ਜਹਿੰ ਠੌਰ। ਦੇਖਿ ਜਰਾਮ ! ਕਰੀਜੀਏ ਖੱਤ੍ਰੀ ਹੈ ਧਨ ਗੌਰ[17]॥੧੧॥ਕਵਿੱਤ॥ਭਾਖਤਿ ਜੈਰਾਮ 'ਚੋਨਾ ਗੋਤ ਮੂਲਾ ਨਾਮ ਤਿਹ ਭਨੁਜਾ ਹੈ ਧਾਮ ਸੋ ਰੰਧਾਵੇ ਪਟਵਾਰੀਆ[18]। ਭਲੋ ਹੈ ਠਿਕਾਨੋ ਚਾਹਿ ਕੀਨਿ ਮੈਂ ਖੁਜਾਨੋ[20] ਜਾਨੋ[21] ਹੋਇ ਸਨਬੰਧ, ਸੁਖ

[1]ਭੋਜਨ। [2]ਕਪੜੇ। [3]ਘਰ। [4]ਆਦਰ ਨਾਲ। [5]ਉਸਨੇ। [6]ਖੁਸ਼ੀ। [7]ਸੁਖ ਆਨੰਦ। [8]ਪੁੱਛੀ। [9]ਬਚਨ। [10]ਛੇਤੀ । [11]ਖਿਆਲ। [12]ਭੁਲਾ ਦਿੱਤਾ। [13]ਕਿੱਥੇ ਧਨ ਗੁਵਾਯਾ। [14]ਹੇ ਪਿਤਾ ! [15]ਗਵਾਇਆ। [16]ਉਸਦੀ ਆਪਣੀ ਕਿਰਤ ਹੈ। [17]ਕੁੜਮਾਈ ਦੀ ਰੁੱਤ। [18]ਬਹੁਤੇ ਧਨ ਵਾਲਾ। [19]ਰੰਧਾਵਿਆਂ ਦਾ ਪਟਵਾਰੀ ਹੈ। [20]ਭਾਲ। [21]ਇਹ ਜਾਣ ਪੈਂਦਾ ਹੈ। *ਪਾ:–ਸੁਭ।

ਸਾਨੋ[1] ਸੋ ਨਿਹਾਰੀਆ[2]।'ਮੋਰ ਤੋਰ ਏਕ ਲਾਜ, ਜਾਨੈ ਜੈਸੇ ਕਰੋ ਕਾਜ, ਆਪਤੂੰ ਸਯਾਨੋ'ਬੈਨ ਕਾਲੂਯੋਂ ਉਚਾਰੀਆ।'ਜੈਸੇ ਸੁਖਤਨਿਯਾ[3]ਕੋ ਸੀਤਲ ਸੁ ਨੈਨ ਮੇਰੇ ਤੈਸੇ ਪਿਖੋਂ ਨਾਨਕ ਕੋ ਲਾਲਸਾ ਹਮਾਰੀਆ[4] ॥੧੨॥ਦੋਹਰਾ॥ 'ਤੁਮ ਕਾਲੂ ਮਮ ਪਿਤਾ ਸਮ ਰਹਉ ਇਹਾਂ ਕਰਿ ਧਾਮ। ਨਾਨਕ ਜਨਨੀ ਆਨਿ ਹੋਂ' ਭਾਖੇ ਬੈਨ ਜਰਾਮ ॥ ੧੩ ॥ ਕਬਿੱਤ ॥ ਕਾਲੂ ਭਨੇ ਬੈਨ 'ਬਹੁ ਕਾਲ[5] ਕੋ ਹੈ ਐਨ ਮੇਰੋ[6] ਕੋਊ ਦੁਖ ਹੈ ਨ, ਸੁਖ ਚੈਨ ਸੋਂ ਬਸਤਿ ਹੌਂ। ਕਾਰ ਪਟਵਾਰੀ ਤਹਾਂ ਦੀਨੀ ਰਾਇ ਸਾਰੀ, ਮਮ ਲੋਕ ਅਨੁਸਾਰੀ, ਪੁਨ ਕੈਸੇ ਨ ਭਜਤਿ ਹੌਂ।ਹੋਇ ਜੋ ਸਗਾਈ ਲੇਹੁ ਸਪਦ[7]ਬੁਲਾਈ ਮੋਹਿ,ਕੀਜੈਨ ਬਿਲੈਬ[8] ਤੋਹਿ ਔਰ ਹੌਂ ਕਹਤਿ ਹੌਂ।ਰਾਖੋ ਰਖਵਾਰੀ ਸੁਤ ਕਰੈ ਨ ਖੁਆਰੀ ਧਨ,ਦੀਜੈ ਮਤਿ[9] ਆਪ, ਤਾਂਕੀ ਚਿੰਤਾ ਮੈਂ ਰਹਤਿ ਹੌਂ' ॥ ੧੪ ॥ ਨਾਨਕੀ ਭਨਤਿ 'ਸੁਨ ਬੈਨ ਮੋ[10] ਜਨਕ[11]!ਤੁਮ ਭਾਖਤਿ ਸਦੀਵ ਧਨ ਖੋਤਿ ਨਿਤ ਮੋਰੀਆ। ਆਪਨੀ ਕਰਤਿ ਕ੍ਰਿਤ, ਖੋਇ[12] ਕਿਧੌਂ[13] ਰਾਖੈ ਬਿਤ[14],ਰਹੀਏ ਨਿਚਿੰਤ ਚਿਤ, ਲੇਤਿ ਨਹਿੰ ਤੋਰੀਆ[15]। ਭੂਖੇ ਕੋ ਅਸਨ ਪੁਨ ਬਸਨ[16] ਨਗਨ[17] ਦਾਨੀ, ਪੁੰਨਵਾਨ ਰੂਪ, ਕਰੈ ਜਾਰੀ ਨਹਿੰ ਚੋਰੀਆ। ਕਰੈ ਜੋ ਕੁਕਰਮ, ਨਿਵਾਰਨ ਧਰਮ ਤਾਂਕੋ, ਲਗੈ ਜੋ ਸੁਕਰਮ, ਅਧਰਮ ਤਾਂਹਿ ਹੋਰੀਆ[18]। ॥ ੧੫ ॥ ਦੋਧਕ ਛੰਦ ॥ ਜਾਨਹੁ ਤਾਤ ! ਇਹੈ ਗਤਿ ਭ੍ਰਾਤਹਿ। ਦੇਤਿ ਫਕੀਰ ਖਵਾਇ ਜਹਾਂ ਤਹਿੰ। ਲੋਭ ਨਹੀ ਤਿੰਹ ਕੇ ਉਰ ਅੰਤਰ। ਜਾਨਬਿਖੈ ਮਤਿ ਜਾਨਿ ਨਿਰੰਤਰ॥੧੬॥ਦੌਲਤ ਖਾਂ ਨ੍ਰਿਪ ਤੇ ਛਰ ਆਵਹਿ। ਲੇਖਹਿ ਮੈਂ ਧਨ ਨਾ ਘਟਿ ਜਾਵਹਿ। ਜਾਚਕ ਭੀਰ[19]ਵਡੀ ਨਿਤ ਹੋਵਹਿ। ਭਾਖਹਿੰ ਲੋਕ ਸਭੈ –ਇਹ ਖੋਵਹਿ– ॥ ੧੭ ॥ ਸ਼ਸ਼ਿਬਦੋਨਾ ਛੰਦ ॥ ਜਬ ਕਰਿ ਲੇਖਾ। ਵਧਤਿ ਵਿਸ਼ੇਖਾ। ਨਹਿੰ ਘਟਿ ਜਾਈ। ਭਲ ਪ੍ਰਤਿ[20] ਆਈ॥੧੮॥ ਇਹ ਕਰਤਾਰਾ। ਧਰਿ ਅਵਤਾਰਾ। ਭਵ ਭਵ ਮਾਂਹੀ[21]। ਨਰ ਤਨ[22] ਨਾਂਹੀ' ॥ ੧੯ ॥ ਇਵ ਸੁਨਿ ਕਾਲੂ। ਕਹਿ 'ਸੁਖ ਭਾਲੂ[23]। ਅਬ ਕਰਿ ਲੇਖਾ। ਵਧਤਿ ਜਿ ਦੇਖਾ॥੨੦॥ਮਮ ਕਹਿ ਮਾਨੋ। ਮਨ ਪਹਿਚਾਨੋ। ਕਰਹੁ

[1]ਸੁਖ ਸਮੇਤ। [2]ਵੇਖਿਆ ਹੈ। [3]ਪੁਤ੍ਰੀ ਦਾ। [4]ਬਹੁਤ ਸਮੇਂ ਦਾ। [5]ਘਰ ਮੇਰਾ (ਤਲਵੰਡੀ ਵਿਚ ਹੈ)। [6]ਛੇਤੀ। [7]ਦੇਰ। [8]ਸਿੱਖਜਾ। [9]ਮੇਰੇ। [10]ਪਿਤਾ। [11]ਨੁਕਸਾਨ ਕਰੇ। [12]ਗਵੇ'। [13]ਧਨ। [14]ਨਹੀਂ ਲੈਂਦਾ ਆਪਦਾ (ਧਨ)। [15]ਕੱਪੜਾ। [16]ਨੰਗੇ ਨੂੰ। [17]ਉਸਨੂੰ ਰੋਕਣਾ ਅਧਰਮ ਹੈ। [18]ਮੰਗਤਿਆਂ ਦੀ ਭੀੜ। [19]ਇਜ਼ਤ। [20]ਜਨਮ ਸੰਸਾਰ ਵਿਚ (ਲੀਤਾ ਹੈ ਕਰਤਾਰ ਨੇ)। [21]ਮਨੁਖ ਸ਼ਰੀਰ। [22]ਭਲਾ ਸੁੱਖ।

ਉਪਾਈ। ਦਰਬ ਖਿਸਾਈ[1] ॥੨੧॥ ਕਖ ਲਖ ਜਾਂਕੇ। ਇਕ ਸ਼ਮ ਤਾਂਕੇ। ਅਸ[2] ਬਿਧਿ[3] ਕੀਜੈ। ਧਨ ਜਿਵ[4] ਲੀਜੈ ॥ ੨੨ ॥ ਦੋਹਰਾ ॥ ਬਾਲੇ ਕੋ ਬੁਲਵਾਇਕੈ ਦੇਹੁ ਤਿਸੈ ਸਮਝਾਇਹਮ ਤੁਮ ਮਿਲਿ ਤਿਹ ਸੋਂ ਕਹੈ* ਲੈਹੈ[5] ਬਾਤ ਮਨਾਇ' ॥ ੨੩ ॥ ਹਾਕਲ ਛੰਦ ॥ ਜੈਰਾਮ ਬੋਲਿ ਤਤਕਾਲਾ। ਪਠਿ ਦਾਸ ਬੁਲਾਯੋ ਬਾਲਾ। ਜਬ ਬੈਸਨੋ[6] ਬਚਨ ਬਖਾਨੇ। 'ਤੁਮ ਨਾਨਕ ਮੀਤ ਸੁਜਾਨੇ ॥੨੪॥ ਹੌਂ ਤੁਮ ਕੋ ਜਾਨਤਿ ਐਸੇ। ਸੁਤ ਨਾਨਕ ਹੈ ਮਮ ਜੈਸੇ। ਕਰਿ ਤਾਂਕੀ ਅਬ ਰਖਵਾਰੀ। ਧਨ ਬਿਰਥਾ[7] ਦੇਯ ਨ ਡਾਰੀ ॥ ੨੫ ॥ ਤੁਝ ਸੰਗਿ ਰਹੇ ਕੀ ਲਾਜਾ। ਧਨ ਜਾਵਹਿ ਨਹੀਂ ਅਕਾਜਾ[7]। ਸੁਨਿ ਕਾਲੂ ਤੇ ਤਿਹ ਕਾਲਾ। ਰਿਸ[8] ਈਖਦ[9] ਕਰਿ ਕਹਿ ਬਾਲਾ ॥ ੨੬ ॥ 'ਹਮ ਲੋਭ ਨਹੀਂ ਮਨ ਰਾਈ। ਕਿਉਂ ਮਹਿਤਾ ਜੀ ਭਰਮਾਈ। ਨਹਿੰ ਲਾਲਸ ਹੈ ਕੁਛ ਅਸਨਾ[10]। ਨਹਿੰ ਕਰਤਿ ਫਜੂਲੀ ਬਸਨਾ[11] ॥ ੨੭ ॥ ਪਰਮੇਸ਼ੁਰ ਨਾਨਕ ਰੂਪਾ। ਉਪਕਾਰੀ ਸੰਤ ਅਨੂਪਾ। ਇਸ ਸੰਗਤਿ ਹੋਤਿ ਉਧਾਰੋ।ਮਨ ਸਵਹਿ ਸ਼ਰਧਾ ਧਾਰ ॥ ੨੮ ॥ ਹਮ ਪਾਈ ਦੁਰਲਭ ਦੇਹਾ। ਭਵ ਤਾਰੋਂ ਕਾਰਜ ਏਹਾ[12]।ਸੁਨਿਮਹਿਤਾ!ਤੁਝ[13]ਧਨਚਾਹਾ।ਰਹੁ ਨਾਨਕ ਸੁਤ ਕੇ ਪਾਹਾ[14]।੨੯। ਮਮ ਇੱਛਾ ਉਰ ਮਹਿੰ ਏਹੀ। ਨਹਿੰ ਆਇਸੁ[15] ਮੇਟਵਿ ਕੇਹੀ[16]। ਕਛੁ ਦਰਬ[17] ਨ ਪ੍ਰੀਹਾ ਮੋਰੇ[18]†। ਜੋ ਮਨ ਮਹਿੰ ਲਾਲਸ ਤੋਰੇ ॥ ੩੦ ॥ ਰਹੁ ਨਾਨਕ ਸੁਤ ਕੇ ਪਾਸੂ।ਲੇ ਆਵਹੁ ਇਹਾਂ ਅਵਾਸੂ[19]। ਜੋ ਖਰਚਹਿ ਤੋ ਵਧਿ ਜਾਵੈ। ਰਹੁ ਲੇਵਤਿ ਜੋ ਕਰ ਆਵੈ[20] ॥ ੩੧ ॥ ਬਿਤ[21] ਹੋਇ ਨ ਹਮਰੇ ਪਾਸਾ। ਉਹ ਸੁਆਮੀ ਹਮ ਤਿਹ ਦਾਸਾ। ਧਨ ਇਕਠੋ ਕਿਉਂ ਬਨਿ ਆਈ। ਤਿਹ ਆਇਸੁ ਮੇਟਿ ਨ ਜਾਈ' ॥੩੨॥ ਸੁਨਿ ਬੋਲਯੋ ਤਬ ਜੈਰਾਮਾ। 'ਸੁਨਿ ਮਹਿਤਾ!ਇਹ ਨਿਹਕਾਮਾ[22]।ਸਭਿ ਬਾਲੇ ਸਾਚ ਬਖਾਨੀ।ਸਤਿ ਜਾਨਹੁ ਨਿਜ ਮਨ ਮਾਨੀ ॥ ੩੩ ॥ ਨਹਿੰ ਕੀਜੈ ਉਰ ਮਹਿੰ ਰੋਸੂ[23]। ਕਛੁ ਬਾਲੇ ਕੋ ਨਹਿੰ ਦੋਸੂ। ਜਬ ਹੋਵਹਿ ਨਾਨਕ ਬਨਾਹਾ। ਨਹਿੰ ਖੋਵਹਿ ਧਨ, ਨਿਤ ਚਾਹਾ ॥

---

[1]ਖਿਸਕਾ ਲੈਣਾ। [2]ਐਸੀ। [3]ਜੁਗਤੀ। [4]ਜਿਸਤਰ੍ਹਾਂ। [5]ਭਾਵ ਬਾਲਾ ਮਨਾ ਲਏਗਾ। [6]ਬੈਠਾ। [7]ਬਿਰਥਾ। [8]ਗੁੱਸਾ। [9](ਈਖਤ) ਥੋੜਾ ਜਿਹਾ।[10]ਭੋਜਨ ਦੀ। [11]ਕਪੜੇ। [12]ਸੰਸਾਰ ਨੂੰ ਤਰਾਂ, ਏਹੋ ਕੰਮ ਹੈ। [13]ਜੇ ਤੈਨੂੰ। [14]ਪਾਸ। [15]ਹੁਕਮ। [16]ਕੋਈ ਭੀ। [17]ਧਨ ਦੀ। [18]ਇੱਛਾ ਨਹੀਂ ਮੈਨੂੰ। [19]ਘਰ। [20]ਜੋ ਹੱਥ ਆਵੇ। [21]ਧਨ। [22]ਕਾਮਨਾ ਤੋਂ ਰਹਿਤ, ਬੇਲੋੜ। [23]ਗੁੱਸਾ।

*ਪਾ:—ਹਮ ਤੁਮ ਮਿਲਹਿੰ ਤਾਂ ਕੋ ਕਹੈਂ। †ਪਾ:—ਕਛੁ ਦਰਬ ਨ ਪ੍ਰੀਤੀ ਮੋਰੇ।

੩੪॥ ਬੁਲਵਾਵੈਂ[੧] ਹੋਇ ਸਗਾਈ। ਚਿਤ ਚਿੰਤਾ ਕਰਹੁ ਨ ਕਾਈ। ਤਿਯ ਮੋਹ[੨] ਤਬਹਿ ਹੋ ਜਾਈ। ਨਹਿੰ ਖੋਵਹਿ ਦਰਬ ਅਜਾਈਂ[੩]॥ ੩੫॥ ਸੁਨਿ ਬਾਲਾ ਤਹਾਂ ਸਿਧਾਯਾ[੪]। ਜਹਿੰ ਨਾਨਕ ਹਾਟ ਸੁਹਾਯਾ। ਤਬ ਕਾਲੂ ਕੋਇਕ[੫] ਕਾਲਾ[੬]। ਬੀਤਾਯੋ ਤਨਿਯਾ ਸ਼ਾਲਾ[੭] ॥੩੬॥ ਚਲਿਨੇ ਕੀ ਕੀਨੀ ਤਯਾਰੀ। ਸਮਝਾਵਤਿ ਬਹੁ ਪਰਕਾਰੀ। 'ਸੁਤ ਹੋਇ ਸਗਾਈ ਤੇਰੀ। ਅਬ ਤੂਰਨ ਨਹਿੰ ਕਛੁ ਦੇਰੀ॥ ੩੭॥ ਕਰਿ ਇਕਠੋ ਖਰਚ ਸਗਾਈ। ਤਜਿ ਆਗਲ[੮] ਰੀਤਿ ਬਿਜਾਈ[੯]। ਮਿਲਿ ਤਨਜਾ[੧੦] ਤਨੁਜਾਪਤਿ ਕੋ[੧੧]। ਬਹੁ ਚਲਨ ਸਮੈਂ ਕਰਿ ਹਿਤ ਕੋ ॥੩੮॥ ਮਿਲਿ ਨਾਨਕ ਸੋਂ ਪੁਨ ਬਾਲਾ। ਬਚ ਹਿਤ ਕੇ ਕਹਿ ਕਰਿ ਚਾਲਾ। ਨਿਜ ਕਾਲੂ ਭੌਨ ਸਿਧਾਯਾ। ਪੁਨ ਨਾਨਕ ਕਾਰ ਚਲਾਯਾ॥੩੯॥ਹੈ ਰੀਤਿ ਪੂਰਬਲਿ[੧੨] ਜੈਸੀ*। ਸਭਿ ਵਰਤਹਿ ਨਾਨਕ ਤੈਸੀ। ਦੇ ਅਸਨ ਬਸਨ ਸਭਿ ਤਾਂਈ। ਘਰ ਛੁਛਾ[੧੩] ਕੋ ਨ ਪਠਾਈ ॥ ੪੦ ॥ ਪੁਰਿ[੧੪] ਪਸਰੀ ਕੀਰਤਿ ਰੂਰੀ[੧੫]। ਨਰ ਨਾਰਿਨਿ ਘਰ ਘਰ ਪੂਰੀ ॥ ਕੈ ਪਾਂਤਿ[੧੬] ਮਰਾਲਨਿ[੧੭] ਭੂਲੀ। ਕਲ ਕਿਧੌਂ ਮਾਲਤੀ ਫੂਲੀ[੧੮] ॥ ੪੧ ॥ ਜਿਉਂ ਸੁਰਤਰੁ[੧੯] ਅਨਿਕ[੨੦] ਉਦਾਰਾ[੨੦]।ਤਿਉਂ ਦੇਤਿ ਨ ਹੋਤਿ ਅਵਾਰਾ[੨੧]। ਨਿਤ ਭੂਰ[੨੨] ਫਕੀਰਨਿ ਭੀਰਾ[੨੩]। ਦੇ ਹਰਖਹਿੰ ਰਿਦੇ ਸਧੀਰਾ[੨੪] ॥ ੪੨ ॥ ਦੋਹਰਾ ॥ ਕਿਤਿਕ ਕਾਲ ਬੀਤਤਿ ਭਯੋ ਤਬਹਿ ਪਿਸ਼ਨ ਇਕ[੨੫] ਆਇ। ਦੂਤੀ[੨੬] ਕਰੀ ਜਰਾਮ ਪੈ ਸਦਨ[੨੭] ਇਕੰਤਿ ਬਸਾਇ[੨੮] ॥ ੪੩॥ ਹਾਕਲ ਛੰਦ ॥ 'ਤਿਯ ਸੋਦਰ[੨੯] ਤੁਮ ਸਮਝਾਓ। ਧਨ ਬਿਰਥਾ ਨਾਂਹਿ ਲੁਟਾਓ। ਮਨ ਜਾਨਿਭਲੇ ਮਮ ਬੈਨਾ ॥ ਮਨ ਤਨਕ[੩੦] ਤਾਂਹਿ ਕੇ[੩੧] ਭੈ[੩੨] ਨਾ ॥ ੪੪ ॥ ਬਹੁਦੇਤਿ ਫਕੀਰਨ ਦਰਬਾ। ਨਿਤ ਖੋਤਿ ਤੁਰਕ[੩੩] ਘਰ ਸਰਬਾ। ਤੁਮ ਖੋਇ[੩੪] ਤੁਰਕ ਕੀ ਜਾਨੋ। ਦੁਖਦਾਨੀ ਅਮਲ ਪਛਾਨੋਂ[੩੫੭] ॥੪੫॥ ਭੈਮਾਨ

---

[੧]ਤੁਸਾਨੂੰ ਸੱਦਾਂਗਾ, ਜਦੋਂ। [੨]ਇਸਤ੍ਰੀ ਦਾ ਮੋਹ। [੩]ਚਲਾ ਗਿਆ। [੪]ਕੁਛ। [੫]ਸਮਾਂ। [੬]ਪੁੱਤ੍ਰੀ ਦੇ ਘਰ। [੭]ਪਿਛਲੀ। [੮]ਅਜੋਗ ਰੀਤੀ, ਬੇਜਾ। [੯]ਪੁੱਤ੍ਰੀ। [੧੦]ਜੁਵਾਈ, ਭਾਈ ਜੈਰਾਮ ਜੀ ਨੂੰ। [੧੧]ਪਿਛਲੀ। [੧੨]ਖਾਲੀ। [੧੩]ਸ਼ਹਿਰ ਵਿਚ। [੧੪]ਸੁੰਦਰ। [੧੫]ਪੰਗਤੀ, ਡਾਰ। [੧੬]ਹੰਸਾਂ ਦੀ। [੧੭]ਯਾ ਸੁੰਦਰ ਮਾਲਤੀ ਫੁੱਲੀ ਹੋਈ ਹੈ। [੧੮]ਕਲਪ ਬ੍ਰਿੱਛ। [੧੯]ਬਹੁਤ। [੨੦]ਸਖੀ। [੨੧]ਬਿਨ ਦੇਰੀ। [੨੨]ਬਹੁਤ। [੨੩]ਭੀੜ। [੨੪]ਦੇਕੇ ਦਿਲ ਵਿਚ ਪ੍ਰਸੰਨ ਹੁੰਦੇ ਹਨ ਗੁਰੂ ਜੀ, ਜੋ ਧੀਰਜ ਵਾਲੇ ਹਨ। [੨੫]ਇਕ ਚੁਗਲ ਨੇ। [੨੬]ਚੁਗਲੀ। [੨੭]ਘਰ ਵਿਚ। [੨੮]ਬਹਾਕੇ ਇਕੱਲਿਆਂ। [੨੯]ਇਸਤ੍ਰੀ ਦੇ ਭਰਾ ਨੂੰ। [੩੦]ਥੋੜਾ ਭੀ। [੩੧]ਭਾਵ, ਗੁਰ ਨਾਨਕ ਦੇ। [੩੨]ਖੌਫ। [੩੩]ਭਾਵ ਬਿਦੇਸ਼ੀ ਮੁਸਲਮਾਨ (ਨੱਵਾਬ) ਦਾ। [੩੪]ਆਦਤ। [੩੫](ਇਨ੍ਹਾਂ ਦੀ) ਹਕੂਮਤ ਦੁਖਦਾਈ (ਤੁਸੀਂ) ਪਛਾਣਦੇ ਹੀ ਹੋ। *ਪਾਠਾਂਤ੍ਰ—ਹੈ ਰੀਤੀ ਪੂਰਬ ਜੈਸੀ॥

ਭਯੋ ਜੈਰਾਮਾ। ਉਠਿ ਤੂਰਨ[1] ਗਮਨਜੋ ਧਾਮਾ। ਕਹਿ ਬੋਲੀ[2] 'ਆਰਜ-ਤਨੀਆ[3] ! ਬਹੁ ਲੋਕਨ ਤੇ ਮੈਂ ਸੁਨੀਆ ॥ ੪੬ ॥ ਧਨ ਖਰਚਤਿ ਨਾਨਕ ਐਸੇ। ਵਡ ਭੂਪਤਿ[4] ਹੋਵਤਿ ਜੈਸੇ। ਭੈ ਦੇਤਿ ਕਹੈਂ ਨਰ ਆਏ। ਜਿਉਂ ਸਰ[5] ਹਿਰਦੇ ਖਰ[6] ਲਾਏ ॥ ੪੭ ॥ ਅਬ ਕਰੋਂ ਕੌਨ ਮੈਂ ਕਾਜਾ। ਰਹਿ ਆਵਹਿ ਜਿਹ ਬਿਧਿ ਲਾਜਾ। ਚਿੰਤੋਦਧਿ[7] ਭਯੋ ਨਿਮਗਨਾ। ਕਹੁ ਪੋਤ[8] ਜਤਨ ਹਇ ਲਘਨਾ[9] ॥ ੪੮ ॥ ਸੁਨਿ ਭਨੇ ਨਾਨਕੀ ਬਚਨਾ। 'ਮਨ ਤਵ[10] ਜੋ ਸੈਸੈ ਖਚਨਾ।ਕਰਿ ਬਾਤ ਉਚਿਤ[11] ਚਿਤ ਭਾਈ*[12]। ਜਿਉਂ ਭਰਮ ਭੂਰ[13] ਮਿਟ ਜਾਈ॥੪੯॥ ਪਰਤੀਤਿ ਨ ਆਈ ਤੁਮਕੋ।ਕਜਾ ਮਸਲਤ[14] ਬੂਝਤਿ[15] ਹਮਕੋ। ਤੁਮ ਜਾਨਤਿ ਭ੍ਰਾਤ ਵਡਾਈ। ਨਿਤ ਦੇਤਿ ਮੁਝੈ ਸਮਝਾਈ ॥੫੦॥ ਨਿਤ ਹਮਰੋ ਉਰ ਪਰਤੀਤੂ†[16]। ਨਹਿੰ ਡੋਲਤਿ ਕਬਹੂੰ ਚੀਤੂ। ਪਰਮੇਸ਼ੁਰ ਨਾਨਕ ਰੂਪਾ। ਉਪਕਾਰੀ ਸੰਤ ਅਨੂਪਾ ॥੫੧॥ ਭਵ[17] ਮਾਯਾ ਵਰਤਤਿ[18] ਸੋਊ।ਸ੍ਰੀ ਨਾਨਕ ਕੀ ਸਭਿ ਸੋਊ।ਤੁਮ ਚਾਹਤਿ ਜੇ ਅਬ‡ਦੇਖਾ। ਕਰਿ ਲੀਜੈ ਸਭਿ ਹੀ ਲੇਖਾ ॥੫੨॥[19] ਜੌ ਵਧੈ ਕਿਧੌਂ ਹੁਇ ਪੂਰਾ[20]। ਨਹਿੰ ਮਾਨਹੁ ਜੋ§ ਕਹੁੰ ਕੂਰਾ।' ਸੁਨਿ ਬੋਲਜੋ ਵਾਕ ਜਰਾਮਾ। 'ਅਬ ਹੌਂ ਨ ਕਰੋਂ ਇਹ ਕਾਮਾ। ੫੩ ॥ ਹੈ ਤੁਮਰੇ ਉਰ ਜਬ ਐਸੇ। ਨਹਿੰ ਲੇਖਾ ਕਰਿਹੌਂ ਕੈਸੇ'। ਬਚ ਭਨੈ ਨਾਨਕੀ 'ਸੁਨੀਏ ! । ਅਬ ਲੇਖਾ ਲੇਹੁ, ਨ ਗੁਨੀਏ[21] ॥ ੫੪ ॥ ਨਹਿੰ ਕੀਜੈ ਅਬਹਿ ਬਿਲੰਬਾ[22]। ਬੁਲਵਾਵਹੁ ਸੁਤ ਮਮ ਅੰਬਾ[23]।ਕਹਿ ਭੇਜੀ ਤੁਲਸਾਂ ਦਾਸੀ। ਜਹਿੰ ਨਾਨਕ ਥੇ ਸੁਖਰਾਸੀ ॥੫੫॥ ਤਿਹ ਬੂਝਤਿ ਨਾਨਕ ਐਸੇ।'ਕਹੁ ਤੁਲਸਾਂ ਆਈ ਕੈਸੇ?'। ਪੁਨ ਦਾਸੀ ਬਚਨ ਬਖਾਨੇ। 'ਤੁਮ ਭਗਨੀ[24] ਬਹੁ ਹਿਤਵਾਨੇ ॥ ੫੬ ॥ ਬਹੁ ਬਿਨੈ ਕਰੀ ਕਹਿ ਬਾਨੀ। ਦਿਹੁ ਦਰਸ਼ਨ ਕਰੁਨਾ ਠਾਨੀ[25]। ਇਉਂ ਆਈ ਤੁਮਰੇ ਪਾਸਾ। ਉਠਿ ਚਲੀਏ ਸੁਸਾ[26] ਅਵਾਸਾ[27]॥੫੭॥ ਦੋਹਰਾ॥ ਸ਼੍ਰੀ ਨਾਨਕ ਬੋਲੇ ਬਚਨ 'ਚਲਿ ਤੁਲਸਾਂ

---

[1]ਛੇਤੀ। [2]ਸੱਦੀ ਵਾਜ ਮਾਰਕੇ।[3]ਹੇਸ੍ਰੇਸ਼ਟਦੀ ਪੁੱਤ੍ਰੀ!(ਭਾਵ ਸ਼੍ਰੀ ਨਾਨਕੀ ਜੀ)। [4]ਵਡਾ ਰਾਜਾ। [5]ਤੀਰ। [6]ਤਿੱਖੇ। [7]ਚਿੰਤਾ ਦੇ ਸਮੁੰਦਰ ਵਿਚ। [8]ਜਤਨ ਰੂਪੀ ਜਹਾਜ। [9]ਤਰਿਆ ਜਾ ਸਕੀਏ। [10]ਤੁਹਾਡਾ। [11]ਲਾਇਕ। [12]ਚਿਤ ਨੂੰ ਜੋ ਚੰਗੀ ਲੱਗੇ। [13]ਸਾਰਾ। [14]ਸਲਾਹ। [15]ਪੁੱਛਦੇ ਹੋ। [16]ਭਰੋਸਾ। [17]ਸੰਸਾਰ ਵਿਚ। [18]ਵਰਤ ਰਹੀ ਹੈ। [19,20]ਜਾਂ ਤਾਂ ਵਧੇਗਾ ਜਾਂ ਪੂਰਾ ਢੁਕੇਗਾ। [21]ਹੁਣ ਲੇਖਾ ਲਓ, ਵਿਚਾਰਾਂ ਨ ਕਰੋ।[22]ਦੇਰੀ ਨਾਕਰੋ। [23]ਪੁੱਤ੍ਰ ਮੇਰੀ ਅੰਮੀ ਦਾ। [24]ਭੈਣ। [25]ਕ੍ਰਿਪਾ ਕਰਕੇ। [26]ਸੌਹਰੇ ਦੇ। [27]ਘਰ। *ਪਾ:—ਆਈ। †ਪਾ:—ਸੁ ਪ੍ਰਤੀਤੂ। ‡ਪਾ:—ਇਹ। §ਪਾ:—ਜੋ।

ਹੌਂ ਆਇ'। ਮੁਝਕੋ ਲੀਨਿ ਬੁਲਾਇ ਢਿਗ ਬੂਝਤਿ ਭੇ[1] ਗਤਿ ਦਾਇ[2] ॥ ੫੮ ॥ ਹਾਕਲਛੰਦ ॥ 'ਕਿਉਂ ਹਮੈਂ ਬੁਲਾਯੋ ? ਬਾਲਾ ! । ਭ੍ਰਮ ਹੋਯੋ ਉਰ ਇਹ-ਕਾਲਾ[3] । ਮਮ ਚੁਗ਼ਲੀ ਕੀਨੀ ਕਾਹੂ । ਮਨ ਲਖਿਯਤਿ[4] ਹੈ ਬਿਧਿ ਯਾਹੂ' ॥ ੫੯ ॥ ਸ਼੍ਰੀ ਅੰਗਦ ਸੋਂ ਕਹਿ ਬਾਲਾ । ਸਭਿ ਕਥਾ ਬਨਾਇ ਰਸਾਲਾ[5] । ਗੁਰ ਅੰਗਦ ! ਸੁਨੀਏ ਬੈਨਾ[6] । ਹੌਂ ਭਾਖਤੋ 'ਸੁਨਹੁ ਸੁਖੈਨਾ !' ॥੬੦॥ ਕੋ ਕਰਿਹੈ ਦੂਤੀ[7] ਤੇਰੀ ? । ਨਹਿੰ ਔਗੁਨਤਾ ਕਛੁ ਹੈਰੀ । ਨਹਿੰ ਕਰਤੇ ਕਛੁ ਕੁਕਾਰਾ[8] । ਸੁਨਿ ਨਾਨਕ ਬਚਨ ਉਚਾਰਾ ॥ ੬੧ ॥ 'ਹੈ ਆਪਨ ਮੈਂ[9] ਜੁ ਮਿਠਾਈ[10] । ਸੋ ਬਾਲਾ ਆਨਿ[11] ਉਚਾਈ[12] । ਲੈ ਢਾਈ ਸੇਰ ਪਤਾਸੇ । ਉਠਿ ਗੱਛਤਿ ਭੇ[13] ਸੁਖਰਾਸੇ ॥ ੬੨ ॥ ਚਲਿ ਆਏ ਸੁਸਾ[14] ਨਿਕੇਤਾ[15] । ਹੌਂ ਸੰਗ ਗਯੋ ਕਰਿ ਹੇਤਾ[16] । ਉਠਿ ਕੀਨੋ ਬਹੁ ਸਤਿਕਾਰੂ[17] । ਮੰਚ[18] ਦੀਨ ਵਿਛਾਇ ਜੁ ਚਾਰੂ ॥੬੩॥ ਤਬ ਬੋਲੇ ਬੇਦਜਨ[19] ਕੇਤਾ[20]*। 'ਕਹੁ[21] ਭਗਨੀ[22] ! ਬੋਲਨ[23] ਹੋਤਾ[24] । ਤੁਮ ਹਮਕੋ ਬੋਲਿ ਪਠਾਯੋ[25] । ਸੁਨਿ ਆਇਸੁ[26] ਮੈਂ ਚਲਿਆਯੋ' ॥੬੪॥ ਕਹਿ ਕਾਲੂ ਤਨੁਜਾ[27] 'ਭਾਈ !' । ਤਵ ਦਰਸ਼ਨ ਮਨ ਲਲਚਾਈ । ਤਬ ਭੇਜੀ ਤੁਲਸਾਂ ਦਾਸੀ । ਅਬ ਦੇਖਿਤਿ ਰਿਦਾ ਵਿਕਾਸ਼ੀ[28] ॥ ੬੫ ॥ ਸ਼੍ਰੀ ਨਾਨਕ ਬਚਨ ਉਚਾਰੇ । 'ਸੁਨਿ ਭਗਨੀ ਰਿਦੈ ਹਮਾਰੇ† । ਭ੍ਰਮ ਹੋਯੋ, ਦੇਹੁ ਬਤਾਈ । ਕਿਸ ਕਾਰਜ ਮੋਹਿ ਬੁਲਾਈ?' ॥੬੬॥ ਬਚ ਭਨੇ ਨਾਨਕੀ ਐਸੇ । 'ਤੁਮ ਜਾਨਤਿ ਸਭਿ ਬਿਧਿ ਜੈਸੇ । ਹੋ ਅੰਤਰਜਾਮੀ ਜਾਨੋਂ । ਬਿਨ ਬੋਲਤਿ ਸਭਿਹਿ ਪਛਾਨੋਂ' ॥ ੬੭ ॥‡ 'ਸੁਨਿ ਭਗਨੀ ਮੈਂ ਉਰ ਜਾਨੀ । ਮੁਰ ਦੂਤੀ[29] ਕਿਨੈ ਬਖਾਨੀ । ਹੈ ਆਗੇ ਹਮੈਂ ਸੰਦੇਹੋ[30] । ਸਭਿ ਲੇਖਾ ਅਬ ਕਰਿ ਲੇਹੋ ॥ ੬੮ ॥ ਬਹੁ ਦੇਰਿ ਭਈ ਬਿਨ ਲੇਖੇ । ਧਨ ਨਿਕਸਹਿ ਕਿਤਨੋ ਜੋਖੇ[31] । ਮਿਟਿ ਜੈ ਹੈ ਮਨ ਸੰਦੇਹਾ[32] । ਇਉਂ§ ਪੂਰਬ[33] ਹੀ ਮੁਝ ਪੋਹਾ[34] ॥੬੯॥ ਸੁਨਿ ਭਗਨੀ ਦੇਤਿ ਦਿਲੇਸਾ[35] । 'ਨਹਿੰ ਕੋਊ ਭ੍ਰਾਤ ਅੰਦੇਸਾ[36] । ਸਭਿ ਲੇਖਾ

[1]ਪੁੱਛਣੇ ਲਗੇ । [2]ਮੁਕਤੀ ਦਾਤੇ । [3]ਇਸ ਵੇਲੇ । [4]ਸਮਝੀਂਦਾ ਹੈ। [5]ਸੁੰਦਰ । [6]ਬਚਨ । [7]ਸੁਖ ਦੇ ਘਰ ਜੀ ! [8]ਚੁਗਲੀ । [9]ਮਾੜਾ ਕੰਮ । [10]ਹੱਟੀ ਵਿਚ । [11]ਮਿੱਠਾ । [12]ਲਿਆ । [13]ਚੁਕਕੇ । [14]ਤੁਰ ਪਏ । [15]ਬੇਬੇ ਦੇ । [16]ਘਰ । [17]ਪ੍ਰੇਮ । [18]ਆਦਰ । [19]ਪਲੰਘ । [20]ਬੇਦੀ ਕੁਲ ਦੇ । [21]ਧੁਜਾ । [22]ਆਖੋ । [23]ਬੇਬੇ ਜੀ । [24]ਸੱਦਣ ਦਾ । [25]ਸਬੱਬ । [26]ਸੱਦ ਭੇਜਿਆ ਹੈ । [27]ਆਗਯਾ। [28]ਕਾਲੂ ਦੀ ਪੁੱਤ੍ਰੀ ਨੇ ਕਿਹਾ । [29]ਖਿੜ ਗਿਆ ਹੈ। [30]ਮੇਰੀ ਚੁਗਲੀ। [31]ਸੰਸਾ। [32]ਬਾਕੀ—ਵੱਧ । [33]ਸੰਸਾ । [34]ਪਹਿਲੇ ਹੀ । [35]ਮੇਰੀ ਇੱਛਾ ਹੈ । [36]ਦਿਲਾਸਾ । [37]ਸੰਸਾ । (ਅ) ਡਰ ।

*ਪਾਠਾਂਤ੍ਰ—ਦਯਾ ਨਿਕੇਤਾ । †ਪਾ:—ਤੁਮਾਰੇ। ‡ਗੁਰੂ ਜੀ ਬੋਲੇ:— §ਪਾ:—ਇਹੁ ।

ਲੇਨਾ ਦੇਨਾ। ਨਿਤ ਚਲਨੋ ਜਾਤਿ ਘਟ ਹੈ ਨਾ' ॥੭੦॥'ਭੋ ਭਗਨੀ! ਸੱਤਿ ਅਲਾਈ। ਧਰਿ ਲੇਖਾ[1] ਲਾਜ ਨ ਰਾਈ। ਨਹਿੰ ਕਰੀਏ ਅਬ ਕਛੁ ਦੇਰਾ। ਸਭਿ ਲੇਖਾ ਲੇਹੁ ਨਿਬੇਰਾ ॥ ੭੧ ॥ ਮਨ ਸੰਸੈ ਜਾਹਿ ਨਿਵਾਰਾ[2]। ਹੈ ਦੂਤਨ ਕਾ[3] ਮੁਖ ਕਾਰਾ[4]'। ਸੁਨਿ ਭਗਨੀ ਬੈਨ ਉਚਾਰਾ। 'ਜਿਉਂ ਉਪਜਨੋ ਰਿਦੇ ਵਿਚਾਰਾ ॥੭੨॥ ਮਨ ਜਾਨਹੁ ਕਰੀਏ ਸੋਈ। ਜਿਉਂ ਰਿਦੇ ਹਰਖ ਭਵ ਹੋਈ'। ਲੇ ਸੰਗਿ ਚਲੇ ਜੈਰਾਮਾ। ਜਹਿੰ ਦੌਲਤਖਾਂ ਕੋ ਧਾਮਾ ॥ ੭੩ ॥ ਮਿਲ ਨਵੀਸਿੰਦ ਸੌਂ[5] ਬੈਸੇ। ਨਰਪ੍ਰਾਕ੍ਰਿਤ[6] ਹੋਵਹਿੰ ਜੈਸੇ। ਜੋ ਆਮਦ ਖਰਚ ਭਯੋ ਹੈ। ਸਭਿ ਭਾਖਿ[7] ਲਿਖਾਇ ਦਯੋ ਹੈ ॥ ੭੪ ॥ ਦੋਹਰਾ ॥ ਤੀਨ ਮਹੀਨੇ ਅਰਧ[8] ਪੁਨਿ[9] ਲੇਖਕ[10] ਲੇਖਾ ਕੀਨ। ਇਕ ਸਤ ਪੈਂਤੀ[11] ਰਜਤਪਣ[12] ਵਾਧੇ ਦਾਨੀ ਦੀਨ[13] ॥੭੫॥ ਹਾਕਲ ਛੰਦ ॥ ਕਿਯ ਕਮਲਨੈਨ ਜਬ ਲੇਖਾ ॥ ਤਬ ਨਿਕਸਨੋ ਇਤਨਾ ਸੇਖਾ[14]। ਜੈਰਾਮ ਰਿਦੈ ਤਿਹਕਾਲਾ। ਭੀ ਲੱਜਾ ਹਰਖ[15] ਬਿਸਾਲਾ ॥ ੭੬ ॥ ਤਿਹ ਘਟੀ[16] ਬਿਸੂਰਤਿ[17] ਭੂਰਾ। ਮੈਂ ਭਰਮਨੋ ਭਾਖੇ ਕੂਰਾ[18]। ਰਲਿ ਆਏ ਧਾਮ ਜਰਾਮਾ। ਮਚ[19] ਬੈਠੇ ਸੇਵਕ ਸਾਮਾ[20] ॥੭੭॥ ਤਬ ਭਗਨੀ ਬੂਝਤਿ ਐਸੇ। 'ਕਹੁ ਲੇਖਾ ਨਿਬਰਸੋ ਕੈਸੇ ?'। ਸੁਖ ਐਨਹਿੰ[21] ਬੈਨ ਬਖਾਨੇ। 'ਸੁਨਿ, ਜੀਜਾ ਬਾਤ ਸੁ ਜਾਨੇ[22]॥੭੮॥ਇਹ ਲੀਜੈ ਮੋਦੀਖਾਨਾ॥ਅਬ ਹੋਇ ਨ ਮੋ ਗੁਜ਼ਰਾਨਾ॥ਕਰਤਾਰੈ ਮਮ ਕਰਤਾਰੈਂ[23]। ਨਿਜ ਕਾਰਜ ਲੇਹੁ ਸੰਭਾਰੈਂ' ॥ ੭੯ ॥ ਚਲਿਬੇ ਕੀ ਕੀਨੀ ਤਯਾਰੀ। ਸ਼੍ਰੀ ਨਾਨਕ ਪਰਉਪਕਾਰੀ। ਜੈਰਾਮ ਉਠਨੋ ਤਿਹਕਾਲਾ। ਗਹਿ ਪਗ ਕਹਿ ਬਿਨੈ ਬਿਸਾਲਾ ॥੮੦॥ ਕਰਿ ਭਗਨੀ ਰੁਦਨ ਅਲਾਵੈ।'ਇਉਂ ਭ੍ਰਾਤਾ ਕਿਉਂ ਬਨਿ ਆਵੈ। ਮੁਝ ਮਾਰਹੁ ਤੌ ਕਿਤ ਜਾਵਹੁ। ਜੌ ਰਹਿ ਹੌ ਮੋਹਿ ਜਿਆਵਹੁ ॥ ੮੧॥ ਤੁਮ ਮਿਰਦੁਲ[24] ਸਰਲ ਸੁਭਾਊ। ਕਰਿ ਔਗੁਨ ਚਿੱਤ ਨ ਕਾਊ। ਹਮ ਭੂਲਨਹਾਰ ਸਦਾਈ। ਤੁਮ ਬਖ਼ਸ਼ਹੁ ਕਿਉਂ ਨਹਿੰ ਭਾਈ ?' ॥ ੮੨ ॥ ਦੋਹਰਾ ॥ ਕਮਲਨੈਨ ਮੁਖਬੈਨ ਕਹਿ 'ਸੁਨਿ ਜੀਜਾ

[1]ਲੇਖੇ ਕਰਨ ਵਿਚ। [2]ਦੂਰ ਹੋ ਜਾਏਗਾ। [3]ਚੁਗਲਾਂ ਦਾ। [4]ਮੂੰਹ ਕਾਲਾ। [5]ਮੁਨਸ਼ੀ ਨਾਲ। [6]ਸੰਸਾਰੀ ਮਨੁਖ। [7]ਕਹਿਕੇ। [8-9]ਸਾਢੇ ਤੇ ਮਹੀਨੇ ਦਾ। [10]ਮਨਸ਼ੀ ਨੇ। [11]ਇਕ ਸੌ ਤੇ ਪੈਂਤੀ ੧੩੫)। [12]ਰੁਪੱਯੇ। [13]ਦੀਨਾਂ ਦੇ ਦਾਤੇ ਦੇ (ਨਿਕਲੇ)। [14]ਬਾਕੀ, ਵਾਧਾ। [15]ਨਾਲੇ ਸ਼ਰਮ ਨਾਲੇ ਖੁਸ਼ੀ। [16]ਘੜੀ। [17]ਝੁਰਿਆ। [18]ਝੂਠੇ ਦੇ ਕਹਿਣ ਕਰਕੇ। [19]ਮੰਜੇ ਤੇ। [20]ਸੇਵਕਾਂ ਦੇ ਆਸਰਾ (ਗੁਰੂ ਜੀ)। [21]ਭਾਵ, ਗੁਰੂ ਜੀ ਨੇ। [22]ਸੁਣ ਭੈਣ, ਜੀਜੇ ਨੂੰ ਪਤਾ ਹੈ। [23]ਮੇਰਾ ਕਰਤਾਰ ਹੀ ਕਰਤਾਰ ਹੈ। (ਅ) ਮੇਰੀ ਤਾਰ ਕਰਤਾਰ ਹੱਥ ਹੈ। [24]ਕੋਮਲ।

ਜੈਰਾਮ! ਪੁਨਿ ਘਾਟੋ ਜੋ ਆਵਈ ਕਿਛੁ ਕਰਿ ਹੌਂ ਇਹ ਕਾਮ?'॥੯੩॥ ਤ੍ਰਿਭੰਗੀ ਛੰਦ॥ ਜੈਰਾਮ ਬਖਾਨੀ ਸਬਿਨੈ[1] ਬਾਨੀ 'ਨਹਿੰ ਮੈਂ ਜਾਨੀ ਸ਼ਕਤਿ ਸਬੈ[2]। ਕਿੰਚਤ[3] ਹੌਂ ਜਾਨੀ, ਬਹੁ ਅਨਜਾਨੀ, ਉਰ ਸਭਿ ਜਾਨੀ, ਲਖਹੁ[4] ਅਬੈ। ਪਰਮੇਸ਼ੁਰ ਪੂਰਨ, ਕਲਮਲ ਚੂਰਨ, ਗੁਨ ਸੰਪੂਰਨ, ਅਵਤਾਰੀ। ਮੁਝ ਬਖ਼ਸ ਗੁਨਾਹੂ, ਸੁਨਿ ਕਰਿ ਕਾਹੂ ਉਰ ਭਰਮਾਹੂ[5], ਦੁਖਟਾਰੀ[6]!'॥੯੪॥ ਪੁਨ ਸੁਸਾਅਲਾਈ 'ਸੁਨਿ ਸੁਖਦਾਈ! ਜੋ ਘਟਿ ਜਾਈ ਦਰਬ ਕਬੈ।ਜਹਿੰ ਕਹਿੰ ਤੇ ਲਜਾਈ,ਦੇਉਂ ਪੁਰਾਈ,ਨਹਿੰ ਤੁਮ ਗਮਨੋ ਰਹੋ ਅਬੈ। ਹਮਢੋਰਿ ਨ ਕਹਿਹੈਂ; ਭੂਸ਼ਨ[7] ਰਹਿ ਹੈਂ, ਸਭਿ ਸੁਖ ਲਹਿ ਹੈਂ ਪਾਸ ਰਹੈ। ਮਨ ਰੋਸ ਨਿਵਾਰੋ, ਕਰੁਨਾ ਧਾਰੋ, ਬਿਰਹ ਨ ਡਾਰੋ,ਪੰਥ ਗਹੈ[8]॥੯੫॥ ਹੌਂ ਨਿਕਟਿ ਬਖਾਨੀ[9] 'ਇਹ ਬਰ[10] ਬਾਨੀ ਨਾਨਕ ਸਾਨੀ ਅਵਰ ਨਹੀਂ[11]। ਜੋ ਰਘੁਵਰ[12] ਕਿਸ਼ਨਾ[13] ਧਰਿ ਤਨ ਬਿਸ਼ਨਾ ਹੈ ਪਤਿ ਜਿਸ਼ਨਾ[14] ਰੂਪ ਸਹੀ[15]। ਯੁਗ ਪਦ ਅਰਬਿੰਦਾ ਆਨੰਦ ਕੰਦਾ ਸੁਖਦ ਮੁਕੰਦਾ ਅਘ-ਟਾਰੀ[16]। ਜਨ[17] ਕਰੁਨਾ ਕਰਿ[18] ਸਭਿ ਜਗ ਠਾਕੁਰ ਗਯਾਨ ਦਿਵਾਕਰ[19] ਭੁਜ ਭਾਰੀ[20]॥੯੬॥ ਦੋਹਰਾ॥ ਸ਼੍ਰੀ ਅੰਗਦ ਜੀ!ਸੁਨਹੁ ਮੈਂ ਇਮ ਤਬ ਕਹਿ ਕਰ ਬੰਦ[21]। ਬਹੁਰ ਬਚਨ ਉਚਰੇ ਰੁਚਿਰ ਕਰਨ ਰੋਸ ਹਿਤ ਮੰਦ॥੯੭॥ ਕੁੰਡਲੀਆ ਛੰਦ॥ 'ਸੁਸਾ[22] ਸੁਸਾਪੜਿ[23] ਦੀਨ ਹੈ ਬਿਨੈ ਭਨਤਿ ਬਹੁ ਬਾਰ। ਪਗ[24] ਪਕਰਤਿ ਮਨ ਪ੍ਰੇਮ ਧਰਿ ਰਹੀਏ ਜੀਜਾਗਾਰ[25]।ਰਹੀਏ ਜੀਜਾਗਾਰ ਬਚਨ ਪੁਨ ਪੁਨ ਨਹਿੰ ਫੇਰਹੁ[26]।ਦਯਾ ਐਨ ਸੁਖਦੈਨ! ਪਰਮ ਪ੍ਰੇਮੀ ਇਨ ਹੋਰਹੁ[27]।ਵਡਿਯਨ ਕੇ ਮਨ ਕ੍ਰੋਧ ਜੋ ਪਾਵਕ[28] ਸਰਸ[29] ਉਦੋਤਿ[30]। ਕਰਤਿ ਬੇਨਤੀ ਬੰਦਨਾ ਬਾਰਿ[31] ਬੁਝਾਵਨ ਹੋਤਿ'॥੯੮॥ਕਮਲਨੈਨ ਸੁਨਿਬੈਨਮਮ

---

[1]ਸਮੇਤ ਬੇਨਤੀ ਦੇ। [2]ਸਾਰੀ। [3]ਥੋੜ੍ਹੀ। [4]ਜਾਣੋਂ। [5]ਕਿਸੇ ਤੋਂ ਸੁਣੇ ਸੁਣਾਏ ਦਿਲ ਮੇਰਾ ਭਰਮ ਗਿਆ ਸੀ। [6]ਹੇ ਦੁਖ ਨਾਸ਼ਕ! [7]ਚੁਪ। [8]ਰਸਤਾ ਫੜਕੇ (ਚਲੇ ਜਾਕੇ)। [9]ਮੈਂ ਕੋਲੋਂ ਕਿਹਾ। [10]ਚੰਗੀ। [11]ਨਾਨਕ ਭੁੱਲ ਹੋਰ (ਕੋਈ) ਨਹੀਂ। [12]ਰਾਮ ਚੰਦਰ। [13]ਕ੍ਰਿਸ਼ਨ। [14]ਇੰਦ੍ਰ [ਸੰਸ:, ਜਿਖਣ]। [15]ਜੋ ਵਿਸ਼ਨੂ ਨੇ ਤਨ ਧਾਰਕੇ ਰਾਮ, ਕ੍ਰਿਸ਼ਨ ਰੂਪ (ਲਏ ਹਨ ਤੇ) ਇੰਦ੍ਰ, ਇਨਾਂ ਸਭਨਾਂ ਦਾ) ਪਤੀ (ਗੁਰੂ ਨਾਨਕ) ਨਿਸ਼ਚੇ ਹੈ। [16]ਪਾਪ ਨਾਸ਼ਕ। [17]ਦਾਸਾਂ ਉਤੇ। [18]ਕਿਰਪਾ ਕਰਨ ਵਾਲੇ। [19]ਗਯਾਨ ਦੇ ਸੂਰਜ। [20]ਆਜਾਨੁ ਬਾਹੁ, (ਅ) ਸਮਰੱਥ। [21]ਹੱਥ ਜੋੜਕੇ। [22]ਭੈਣ। [23]ਭਾਈ ਜੈਰਾਮ ਜੀ। [24]ਚਰਣ। [25]ਜੀਜੇ ਜੀ ਦੇ ਘਰ। [26]ਬਾਹ ਬਾਰ ਨਾਂ ਮੋੜੋ। [27]ਛੋਹ। [28]ਅਗਨੀ। [29]ਤੁਲ। [30]ਪ੍ਰਗਟਦਾ ਹੈ। [31]ਬੇਨਤੀ ਕਰਨਾ (ਮਾਨੋ) ਜਲ ਹੈ।

ਹ੍ਵੈਗਏ ਪਰਮ ਕ੍ਰਿਪਾਲ। ਬਾਨੀ ਸਾਨੀ ਹੇਤ ਜਨ[1] ਬੋਲੇ ਸੁਖਦ[2] ਰਸਾਲ[3]। ਬੋਲੇ ਸੁਖਦ ਰਸਾਲ ਭਨਜੋ 'ਬਾਲੇ ਬਚ ਤੇਰਾ। ਕਬਹਿ ਨ ਹੋਰਹੁ ਤਾਂਹਿ ਲਖਹੁ ਇਸਬਿਧਿ ਮਤ ਮੇਰਾ'। ਅਸ ਕਹਿ ਇਸਥਿਤਿ[4] ਪੁਨ ਕਰੀ ਦੀਨਾ ਨਾਥ ਦਯਾਲੁ। ਦੇਖੇ ਦਰਸ਼ਨ ਦੁਖ ਦਹੈਂ ਜਨਦਾਤਾ[5] ਜੁ ਬਿਸਾਲ[6] ॥ ੯੯॥ ਦੋਹਰਾ ॥ ਦੀਪਤਿ[7] ਮੁਝ ਸੋਂ ਭਾਖਿਹੀਂ ਧਰਿਕੈ ਅਧਿਕ ਸਨੇਹੁ। 'ਆਜ ਭ੍ਰਾਤ ਦੀਨੋ ਨਯੋ ਧੰਨ ਧੰਨ ਬੁਧਿਗੇਹੁ[8]!॥੯੦॥ ਸੇਵਾ ਨਿਸਬਾਸੁਰ ਕਰਤਿ ਯਾਂਤੇ ਕਰੁਨਾ ਭੂਰ। ਸ਼ਰਧਾ ਤੁਮਰੈ ਉਰ ਦਈ ਭਯੋ ਭਰਮ ਮਨ ਦੂਰ[9] ॥ ੯੧॥ਸੋਰਠਾ॥ ਹਰਖਤਿ ਸਭਿ ਸੁਖ ਪਾਇ ਸ਼੍ਰੀ ਨਾਨਕ ਆਪਨ[10] ਚਲੇ। ਮੰਦ ਮੰਦ ਗਤਿ[11] ਜਾਇ ਕਵਿ ਜਾਵਤਿ ਬਲਿਹਾਰਨੇ॥੯੨॥ ਲੇਖੇ ਤੇ ਜੋ ਸ਼ੇਖ[12] ਦੀਨੋ ਦੌਲਤ ਖਾਨ ਧਨ । ਹਰਖਜੋ ਰਿਦੇ ਵਿਸ਼ੇਖ[13] ਦਏ ਸਤਾਰਾਂ ਸੈ* ਅਧਿਕ[14]॥ ੯੩ ॥ ਹਿੰਦੂ ਤੁਰਕ ਬਹੁ ਆਇ ਦੇਤਿ ਵਧਾਈ ਮਿਲਿ ਸਭੈ। ਭਾਖਹਿੰ ਬਹੁਰ ਸੁਨਾਇ 'ਹਮਹਿੰ ਸੁਨਜੋ ਕ੍ਰਿਤ ਤਜਿ[15] ਦਈ ॥੯੪॥ ਦੋਹਰਾ॥ ਅਧਿਕ ਕੀਨ ਅਪਸੋਸ[16] ਹਮ, ਤੁਮ ਉਪਕਾਰਿ ਸਰੀਰ। ਕ੍ਰਿਤਿ ਲੀਨੀ ਹਰਖੇ ਸੁਨਤਿ,ਵਧੀਏ ਗੁਨੀ ਗਹੀਰ[17] !' ॥ ੯੫॥ ਜਥਾ ਉਚਿਤ[17] ਸਨਮਾਨ[18] ਕੈ ਬਿਦਾ ਕੀਨਿ ਗੁਨ ਐਨ। ਕਰਨ ਲਗੇ ਮੋਦੀ ਕਿਰਤ ਪੂਰਬ ਜਿਉਂ[19] ਮਨ ਭੈ ਨ[20] ॥ ੯੬ ॥ ਇਤਿ ਸ਼੍ਰੀ ਗੁਰੁ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਲੇਖਾ ਕਰਨ' ਪ੍ਰਸੰਗ ਬਰਨਨੰ ਨਾਮ ਅਸ਼ਟ ਦਸਮੋ ਅਧਯਾਯ ॥ ੧੮ ॥

੧੯. [ਸ਼੍ਰੀ ਗੁਰੂ ਹਰਿਗੋਵਿੰਦ ਮੰਗਲ। ਸ਼ਤਿਗੁਰੂ ਜੀ ਦੀ ਸਗਾਈ]।

ਦੋਹਰਾ ॥ ਸ਼੍ਰੀ ਗੁਰੁ ਹਰਿਗੋਵਿੰਦ ਜੀ ਪਦ ਅਰਬਿੰਦ ਮਨਾਇ।
ਕਹੌਂ ਕਥਾ ਸੁਖਦਾਇਨੀ ਸੁਨੋ ਸਿੱਖ ਚਿਤ ਲਾਇ ॥੧॥

ਅਰਬਿੰਦ=ਕਮਲ। [ਅਰਵਿਨ੍ਦ]
ਮਨਾਇ=ਮਨਾਉਣਾ—ਆਰਾਧਨ ਕਰਨਾ, ਧਿਆਉਣਾ, ਚਿਤ ਵਿਚ ਧਿਆਨ ਧਾਰਕੇ ਨਮਸਕਾਰ ਕਰਨੀ।

ਅਰਥ—ਸ਼੍ਰੀ ਗੁਰੂ ਹਰਿਗੋਵਿੰਦ ਸਿੰਘ ਜੀ ਦੇ ਚਰਨਾਂ ਕਮਲਾਂ ਨੂੰ ਮਨਾਕੇ ਸੁਖ ਦੇਣ ਵਾਲੀ ਕਥਾ (ਅੱਗੋਂ) ਵਰਣਨ ਕਰਦਾ ਹਾਂ, (ਹੇ) ਸਿੱਖੋ ! ਚਿਤ ਲਾਕੇ ਸੁਣੋ।

---

[1]ਜਨਾਂ ਦੇ ਹਿਤ ਵਾਲੀ। [2]ਸੁਖ ਦਾਤੇ। [3]ਸੁੰਦਰ। [4]ਠਹਿਰਨਾਂ। [5]ਦਾਸਾਂ ਦੇ ਦਾਤੇ। [6]ਬੜੇ। [7]ਭਾਈ ਬੇਬੇ ਜੀ ਤੇ ਜੇਠਾਮ ਜੀ। [8]ਹੇ ਬੁੱਧੀ ਦੇ ਘਰ। [9]ਹੱਟੀ ਨੂੰ। [10]ਟੋਰ। [11]ਬਾਕੀ,ਵੱਧ। [12]ਬਹੁਤ। [13]ਵੱਧ। [14]ਛੱਤ। [15]ਅਫਸੋਸ। [16]ਹੇ ਗੁਣਾਂ ਦੇ ਸਮੁੰਦਰ ਜੀ ! [17]ਜਿਵੇਂ ਯੋਗ ਸੀ। [18]ਆਦਰ ਦੇਕੇ। [19]ਪਹਿਲੇ ਸਮ। [20]ਨਿਧੜਕ ਹੋਕੇ। *ਪਾਠਾਂਤ੍ਰ—ਅਠਾਰਾਂ ਸੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਸ੍ਰੈਯਾ॥ ਕੇਤਿਕ ਕਾਲ ਬਿਤੀਤ ਭਯੋ ਭਲਿ ਰੀਤਿ ਸੋਂ ਮੋਦੀ ਕੀ ਕਾਰ ਚਲਾਈ। ਤੋਲਤਿ ਲੇ ਤਕਰੀ[੧] ਕਰ ਮੈਂ, ਹਰਿਖਾਇ ਕੈ ਲੇਤਿ ਹੈਂ[੨], ਦੇਤਿ[੩] ਸਵਾਈ। ਜਾਚਿਕ[੪] ਆਵਤਿ ਕੀਰਤਿ ਕੋ ਸੁਨਿ ਜੋ ਮਨ ਭਾਵਤਿ ਪਾਵਤਿ ਸਾਈ। ਹੋਇ ਰਹੇ ਬਿਸਮਾਦ ਸਭੈ ਨਰ ਕੀਨਿ ਰਸਾਇਨ[੫] ਕੈ[੬] ਧਨ ਪਾਈ ॥ ੨॥ ਜਾਨੈਂ ਨ ਭੇਦ –ਅਛੇਦ ਯਹੀ ਕਰਤਾਰ, ਸਰੂਪ ਧਰਾ ਅਵਤਾਰਾ। ਦੰਭ ਨਿਕੰਦਨ ਆਨੰਦ ਕੰਦ ਸੁ ਨਾਮ ਜਪਾਵਨ ਕੋ ਤਨ ਧਾਰਾ। ਨਉਨਿਧਿ ਸਿੱਧਿ ਅਠਾਰਹਿੰ* ਜੋ ਕਰ ਬੰਦਿ ਕੈ[੭] ਠਾਂਢੀ ਰਹੈਂ ਦਰਬਾਰਾ। ਕੌਨ ਕਮੀ ਹੁਇ ਤਾਂਹਿ ਸਥਾਨ, ਨਿਰੰਜਨ[੮] ਅੰਜਨ ਮੈਂ[੯] ਵਰਤਾਰਾ[੧੦]–॥੩॥ ਕਬਿੱਤ ॥ ਪੱਖੋ ਕੇ ਰੰਧਾਵੇ ਗ੍ਰਾਮ ਬਸੈ ਤਹਿੰ ਮੂਲਾ ਨਾਮ,ਨੇਗੀ[੧੧] ਲੈ ਸਗਾਈ[੧੨] ਆਏ ਪੁਰਿ ਸੁਲਤਾਨ ਹੈਂ। ਬੂਝਤਿ ਜਰਾਮ ਨਾਮ, ਆਨਿ ਮਿਲੇ ਧਾਮ ਸੋਊ,ਭਲੇ ਸਨਮਾਨ ਕੈ[੧੩] ਬੈਸਾਏ ਸ਼ੁਭ ਥਾਨ ਹੈਂ। ਨਾਨਕੀ ਸੁਨੰਤਿ ਹਰਖੰਤਿ ਅਨਮੇਵ ਅੰਗ[੧੪], ਬੋਲੀ[੧੫] ਕੁਲਬਧੂ[੧੬], ਜੋ ਵਧਾਈ ਦੇਤਿ ਮਾਨ ਹੈਂ[੧੭]। ਕੀਨੀ ਕੁਲ ਰੀਤਿ ਮਿਲਿ ਗਾਵਤਿ ਹੈਂ ਗੀਤ ਤੀਯ[੧੮] ਨੀਕੋ ਉਤਸਾਹ ਕੀਨੋ ਦੀਨੋ ਬਹ ਦਾਨ ਹੈ ॥ ੪ ॥ ਹਰਖਯੋ ਜਰਾਮ ਬਹੁ ਬਾਂਧਵ[੧੯] ਬੁਲਾਏ ਧਾਮ ਘਟਿਕਾ[੨੦] ਵਿਚਾਰ ਕੰਜ ਨੈਨ ਕੋ ਬਿਠਾਯੋ ਹੈ।ਭਾਲ[੨੧] ਮੌਂਤਿਲਕ ਕੀਨੋ,ਬਿੱਪ੍ਰਨ[੨੨] ਅਸੀਸ ਦੀਨੋ,ਅੱਛਤ[੨੩] ਲਗਾਇ ਮਿਸ਼ਟਾਨ[੨੪] ਮੁਖ ਪਾਯੋ ਹੈ। ਗਾਇੰ ਗੀਤ ਨਾਰੀ ਲੇਤਿ ਨਾਮ ਦੇਤਿ ਗਾਰੀ, ਹਾਸ ਹੋਤਿ ਸੁਖਕਾਰੀ ਮਨ ਸਭਿਨਿ ਕੇ ਭਾਯੋ ਹੈ। ਐਸੇ ਸੁਲਤਾਨ ਪੁਰਿ ਅਧਿਕ ਉਛਾਹ ਕਰਿ ਏਕ ਤਲਵੰਡੀ ਨਰ ਤੁਰਨ[੨੫] ਪਠਾਯੋ ਹੈ[੨੬]॥੫॥ ਸ੍ਰੈਯਾ ॥ ਤ੍ਰਿਪਤਾ ਗੁਰ ਮਾਤ ਸੁਨੀ ਜਬ ਬਾਤ ਰਿਦੈ ਹਰਖੀ ਜਿਉ[੨੭] ਨਵੋਂ-ਨਿਧਿ[੨੮]* ਪਾਈ। ਕਰ ਮੈਂ ਮਿਸ਼ਟਾਨ[੨੯] ਲਏ ਨਿਕਸੀ, ਕਿਧ ਤੁੰਡ[੩੦]

---

[੧]ਤੱਕੜੀ। [੨]ਲੈਂਕੀ ਲੈਂਦੇ ਹਨ । [੩](ਗੁਰੂ ਜੀ) ਦੇਂਦੇ ਹਨ। [੪]ਮੰਗਤੇ। [੫]ਰਸੋਣ । [੬]ਜਾਂ । [੭]ਹੱਥ ਜੋੜਕੇ। [੮]ਪਰਮੇਸ਼ੁਰ। [੯]ਮਾਯਾ ਵਿਚ । [੧੦]ਵਰਤ ਰਿਹਾ ਹੈ। [੧੧]ਲਾਗੀ। [੧੨]ਕੁੜਮਾਈ। [੧੩]ਆਦਰ ਕਰਕੇ। [੧੪]ਨਾ ਮੇਵੇ ਅੰਗਾਂ ਵਿਚ। [੧੫]ਸੱਦੀਆਂ। [੧੬]ਕੁਲ ਦੀਆਂ ਤ੍ਰੀਮਤਾਂ। [੧੭]ਓਹ ਵਧਾਈਆਂ ਦਿੰਦੀਆਂ ਹਨ (ਤੇ ਬੇਬੇ ਜੀ ਵਧਾਈਆਂ) ਮੰਨਦੇ ਹਨ। [੧੮]ਇਸਤ੍ਰੀਆਂ। [੧੯]ਸਾਕ, ਸੰਬੰਧੀ। [੨੦]ਘੜੀ । [੨੧]ਮੱਥੇ। [੨੨]ਬ੍ਰਾਹਮਣਾਂ ਨੇ। [੨੩]ਚਾਵਲ। [੨੪]ਮਿੱਠਾ। [੨੫]ਛੇਤੀ। [੨੬]ਭੇਜਿਆ ਹੈ। [੨੭]ਮਾਨੋਂ। [੨੮]ਨਵੇਂ ਨਿਧਾਂ। [੨੯]ਮਿਠਾਈ । [੩੦]ਮੂੰਹ।

*ਦੇਖੋ ਪਹਿਲੇ ਅਧਜਾਯ ਦੇ ਸਤਾਰ੍ਹਵੇਂ ਛੰਦ ਵਿਖੇ ਇਨ੍ਹਾਂ ਦੇ ਨਾਮ।

ਅਲੰ[1] ਜਿਨ[2] ਸੁੱਧ ਬਤਾਈ[3]।-ਬਲਿਹਾਰਿ ਮੈਂ ਜਾਉਂ ਮੁਹੁਰਮੁਹੁ[4]-ਦਿਯ ਕਾਰਿਖਕੈ[5] ਪੰਚ, ਚੀਰ ਉਢਾਈ[6]। ਕੁਲਨਾਰਿ ਬੁਲਾਇ ਗਵਾਇ ਕੈ ਗੀਤਨਿ ਮੰਗਲ ਕੀਨ ਭਯੋ ਮਨ ਭਾਈ ॥੬॥ ਕਾਲੂ ਨੈ ਬਾਤ ਸੁਨੀ ਹਰਖਜੋ ਘਨਘੋਰ ਤੇ ਮੋਰ ਮਨੋ[7] ਸੁਖ ਪਾਈ। ਜਾਚਕ ਜਾਚਤਿ ਦੇ ਮਨ ਭਾਵਤਿ ਲੇਤਿ ਅਸੀਸ, ਭਨੰਤਿ[8] 'ਬਧਾਈ'। ਅੰਗਨ ਮੈਂ[9] ਅੰਗਨਾ[10] ਸੁ ਉਮੰਗ ਦੁਕੂਲ[11] ਅਲੰਕ੍ਰਿਤ[12] ਸੋਂ ਛਬਿ ਛਾਈ। ਨਾਨਕ ਰੂਪ ਲਖਜੋ ਅਵਤਾਰ ਕੋ, ਬੈਸ[13] ਸ਼ਰੀਕਨ ਯਾਂ ਬਿਧਿ ਗਾਈ॥੭॥ਸੋਰਠਾ॥ 'ਧਰਮਹਿੰ ਕਾ ਸਨਬੰਧ ਭਯਾ ਬੇਦੀਅਨ ਕੁਲ ਬਿਖੈ।ਕਾਲੂ ਸੁਤ ਸਤਿਸੰਧ[14]ਨਿਰਮਲ ਕੁਲਸਭਿਹੀ ਕਰੀ'॥੮॥ ਦੋਹਰਾ॥ ਸ਼੍ਰੀ ਨਾਨਕ ਕੇ ਨਾਨਕੇ ਬੋਲਪਠੇ[15] ਸੁਧ[16]ਦੇਯ। ਚਲਿ ਆਏ ਤਤਕਾਲ[17] ਸੋ ਨੇਗ[18] ਆਪਨੋ[19] ਲੇਯ ॥ ੯॥ ਚੌਪਈ ॥ ਸ਼੍ਰੀ ਨਾਨਕ ਜਨਨੀਪਿਤ[20] 'ਰਾਮਾ[21]'। ਮਾਤੁਲ[22] ਸੋ਼ਸ਼ਟ 'ਕ੍ਰਿਸ਼ਨਾ' ਨਾਮਾ। ਨਾਨਕ ਜਨਨੀ[23] ਮਾਤ[24]'ਭਿਰਾਈ'। ਸੁਨਿ ਕਰਿ ਸਗੁਨ ਭਲੇ ਤਹਿੰ ਆਈ॥੧੦॥ ਮਿਲਿ ਸਭਿਕੀਨੋ ਉਤਸ਼ਵ ਭੂਰੀ।ਹਰਖਤਿ ਕਰਹਿੰ ਰੀਤਿਕੁਲ ਰੂਰੀ॥ਮਿਲਿ ਸਭਿਹਿਨਿ ਸੋਂ ਬੋਲਜੋ ਕਾਲੂ। 'ਭਜਹੁ ਬਿਲੰਬਹਿ[25] ਹੋਹੁ ਉਤਾਲੂ[26] ॥੧੧॥ ਚਲਿ ਕਰਿ ਚੌਕੜ[27] ਖਰਚਨ ਕਰੀਏ। ਤੂਰਨ[28] ਪੰਥ[29] ਵਿਖੇ ਪਗ ਧਰੀਏ[30]। ਅਸ ਕਹਿ ਸਭਿਹੀ ਸੋਜ[31] ਸੰਭਾਰੀ।ਬ੍ਰਿਖਭ[32] ਸਕਟ[33] ਸੋਂ ਜੋਰੇ ਭਾਰੀ ॥ ੧੨ ॥ ਕਾਲੂ ਲਾਲੂ ਕੀਨੀ ਤਯਾਰੀ। ਸ਼੍ਰੀ ਨਾਨਕ ਗੁਨ ਭਨਤਿ ਉਚਾਰੀ*। ਕਰਨ ਦਰਸ ਲਾਲਸ[34] ਉਰ ਜਾਗੀ । ਜਿਉ ਮਧੁਕਰ[35] ਪੁਸ਼ਕਰ[36]ਅਨੁਰਾਗੀ॥੧੩॥ ਦੋਹਰਾ॥ ਚਲੇ ਜਬਹਿ ਸੁਲਤਾਨਪੁਰਿ ਦ੍ਵਾਦਸ਼[37]

---

[1]ਮੂੰਹ ਭਰ ਦਿੱਤਾ ਮਿਠਾਈ ਨਾਲ।[2]ਜਿਸਨੇ। [3]ਖਬਰ ਆਕੇ ਦਿੱਤੀ ਸੀ। [4]ਵਾਰ ਵਾਰ। [5]ਰੁਪੱਯੇ। [6]ਸਿਰੋਪਾ ਪਹਿਨਾਇਆਂ। [7]ਮਾਨੋ ਮੋਰ ਨੇ ਬੱਦਲਾਂ ਦੀ ਅਵਾਜ਼ ਤੋਂ। [8](ਲੋਕੀ) ਕਹਿੰਦੇ ਹਨ। [9]ਵੇਹੜੇ ਵਿੱਚ। [10]ਇਸਤ੍ਰੀਆਂ। [11]ਕਪੜਿਆਂ ਤੇ। [12]ਗਹਿਣਿਆਂ ਨਾਲ ਸਜੀਆਂ। [13]ਬਹਿਕੇ। [14]ਸਚ ਸਰੂਪ, [ਸੰਸਕ੍ਰਿਤ, ਸਤਜ ਸੰਧਿ=ਸੱਚਾ, ਸੱਚ ਨੂੰ ਧਾਰਨ ਕਰਨ ਵਾਲਾ] (ਅ) ਸਚ ਦੀ ਅਵਧੀ। [15]ਸੱਦ ਘੱਲੇ। [16]ਖਬਰ। [17]ਛੇਤੀ। [18-19]ਲਾਗ ਜੋ ਕੁਝ ਉਹਨਾਂ ਨੂੰ ਦੇਣਾ ਬਣਦਾ ਸੀ। [20]ਮਾਤਾ ਦਾ ਪਿਤਾ, ਨਾਨਾ। [21](ਜਿਸਦਾ ਨਾਮ) ਰਾਮਾ ਸੀ। [22]ਮਾਮਾ। [23]ਮਾਤਾ ਦੀ। [24]ਮਾਂ। [25]ਦੇਰ। [26]ਛੇਤੀ ਹੋਵੋ। [27]ਥੈਲੀ, ਰੁਪੱਯੇ ਦੀ। [28]ਛੇਤੀ। [29]ਰਾਹ ਵਿਚ। [30]ਕਦਮ ਧਰੋ। [31]ਸਮਿਗ੍ਰੀ। [32]ਬਲਦ। [33]ਗਡੇ। [34]ਇੱਛਾ। [35]ਭੌਰਾ। [36]ਕਵਲ। [37]ਬਾਰਾਂ।

*ਪਾਠਾਂਤ੍ਰ—ਅਚਾਰੀ।

ਸਭਿ ਨਰ ਨਾਰਿ। ਮਾਤੁਲ[1] ਨਾਨੇ ਹਰਖ ਮਨ ਔਰ ਦਾਸ ਸੁਖਕਾਰ॥੧੪॥ ਚੌਪਈ ॥ ਰਾਇ ਸਦਨ ਕਾਲੂ ਤਬ ਗਯੋ। ਨਿਕਟ ਜਾਇ ਉਚਰਤਿ ਬਚ ਭਯੋ। 'ਮੋ ਸੁਤ ਨਾਨਕ ਦਾਸ ਤੁਮਾਰਾ। ਭਈ ਸਗਾਈ ਮੁਝਹਿ ਹਕਾਰਾ ॥੧੫॥ ਤਿਹ ਚੌਕੜ ਖਰਚਨ ਹਮ ਜਾਵਹਿਂ। ਜੋ ਆਇਸੁ[2] ਅਬ ਤੁਮਰੀ ਪਾਵਹਿਂ'। ਸੁਨਿ ਕਾਲੂ ਬਚ ਬੋਲਨੋ ਰਾਊ*। 'ਅਸ ਬਿਧਿ ਨਹਿਂ ਕਹੁ ਬੈਨ ਬਿਜਾਊ[3] ॥ ੧੬ ॥ ਨਾਨਕ ਹਮਰੋ ਸ੍ਵਾਮੀ ਜਾਨੋ। ਹੌਂ ਕਿੰਕਰ[4] ਕੇ ਥਾਨ ਪ੍ਰਮਾਨੋ। ਕਰੁਨਾ ਕਰੈ ਜਿ ਨਾਨਕ ਮੋ ਪਰ। ਯਹੀ ਮਨੀਖਾ[5] ਮਨ ਮੈਂ ਹੋ ਥਿਰ[6] ॥ ੧੭ ॥ ਬਚਨ ਉਚਾਰਹੁ ਬਹੁਰ ਨ ਐਸੇ। ਹੈ ਅਨਜਾਨ ਕਹੇ† ਅਬ ਜੈਸੇ। ਮਹਿਮਾ ਲਖਤਿ ਨ, ਨਿਜ ਸੁਤ ਜਾਨੈਂ। ਤੀਨ ਲੋਕ ਜਿਸ ਆਇਸੁ[7] ਮਾਨੈ ॥੧੮॥ ਦੋਹਰਾ ॥ ਜਾਹੁ ਅਬੈ ਸੁਲਤਾਨਪੁਰਿ ਚੌਕੜ ਖਰਚਹੁ ਜੋਇ। ਮਿਲਿ ਸ਼੍ਰੀ ਨਾਨਕ ਸੰਗ ਤੁਮ ਨਹਿਂ ਦੁਰਬਾਕ[8] ਬਗੋਇ[9] ॥੧੯॥ ਚੌਪਈ ॥ ਸੁਨਿਕਰਿ ਕਾਲੂ ਗਿਰਾ[10] ਅਲਾਈ[11]।'ਉਰ ਸੰਦੇਹ ਨ ਪਾਵਹੁ ਰਾਈ[12]! ਭਲੇਬਚਨ ਅਬ ਭਾਖਨ ਕੀਜੈ।ਕੁਸ਼ਲ ਸ਼ੁਧ ਕੀ ਆਇਸੁ[13] ਦੀਜੈ' ॥੨੦॥'ਹੈਕਾਲੂ ਤੂੰ ਬੋਲ ਵਿਗਾਰਾ।ਯਾਂਤੇ ਬਰਜਨ[14] ਬਚਨ ਉਚਾਰਾ।ਇਹਾਂ ਰਹਤਿ ਜਬ ਕਰਤਿ ਲਰਾਈ।ਤਹਿਂ ਨਹਿਂ ਕਹੀਏ ਬੈਨ ਬਿਜਾਈ[15]॥੨੧॥ 'ਸੁਨਹੁ ਰਾਇ ਜੀ ਸ਼ੁਭ ਮਤਿ ਦਾਨੀ। ਤੁਮ ਪਰਮੇਸ਼ੁਰ ਕੇ ਅਸਥਾਨੀ।ਇਕ ਸੁਤ[16] ਹਮਰੈ ਨਾਨਕ ਪਯਾਰੋ। ਮਿਲਿ ਤਿਹ ਕਿਉਂ ਦੁਰਬਾਕ ਉਚਾਰੋਂ' ॥੨੨॥ ਰਾਇ ਕਹੇ 'ਕਰਿ ਕਾਰਜ ਜਾਇ। ਕਰਿਹੈ ਤੁਮਰੋ ਭਲੋ ਖ਼ੁਦਾਇ। ਮੁਝ ਦਿਸ ਤੇ ਕਰਿ ਅਧਿਕ[17] ਸਨੇਹਾ[18]। ਪਰਸਹੁ ਪਦ[19]ਅਨੁਕੰਪਾਗੇਹਾ[20] ॥੨੩॥ ਦੋਹਰਾ ॥ ਘਨੀ ਬੰਦਗੀ ਕੀਜੀਏ ਕਮਲ ਨੈਨ ਢਿਗ ਜਾਇ'। ਕਰਿ ਬੰਦਨ ਕਾਲੂ ਚਲਨੋ ਮਾਨੀ ਰਾਇ ਰਜਾਇ[21]॥੨੪॥ਚੌਪਈ ॥ ਸਕਟੇ[22]ਪਰ ਅਰੂਢਤਬ‡ਹੋਏ। ਚਲਤਿ ਭਏ ਸਭਿ ਸ਼ੋਕ ਬਿਗੋਏ[23]। ਸੁਤ ਕੀ ਪ੍ਰੀਤਿ ਬਧੇ

---

[1]ਮਾਮੇ। [2]ਆਗਜਾ। [3]ਬੇਜਾ, ਅਨੁਚਿਤ, ਅਯੋਗ। [4]ਦਾਸ। [5]ਬੁੱਧੀ। ਚਾਹਾ[6]ਟਿਕੇ। [7]ਆਗਜਾ। [8]ਮਾੜੇ ਬੋਲ। [9]ਨਾ ਬੋਲਣੇ। [10]ਬਾਨੀ। [11]ਕਹੀ। [12]ਹੇ ਰਾਜੇ। [13]ਸੁਖ ਕਲਿਆਨ ਦੀ ਆਗਜਾ। [14]ਹਟਕਣ ਦਾ। [15]ਅਨੁਚਿਤ। [16]ਇਕ ਪੁੱਤ੍ਰ। [17]ਬਹੁਤ। [18]ਪ੍ਰੇਮ। [19]ਚਰਨ। [20]ਕ੍ਰਿਪਾ ਦੇ ਘਰ (ਗੁਰੂ ਜੀ) ਦੇ। [21]ਰਾਇ ਦੀ ਆਗਜਾ ਮੰਨਕੇ। [22]ਗੱਡੇ। [23]ਦੂਰ ਕਰਕੇ।

*ਰਾਇ ਜੀ ਦੀ ਸ਼ਰਧਾ ਦਾ ਭਾਵ ਅਤੀ ਉੱਤਮ ਹੈ।

†ਪਾ:—ਭਨੈ। ‡ਪਾ:—ਆਰੂਢਤ।

ਸੰਗਿ ਡੋਰੀ[1]। ਮਨਹੁ ਮੀਨ[2] ਕਰਖੇ[3] ਕਰਿ ਜੋਰੀ[4] ॥੨੫॥ ਖਰਚ ਸਮਾਜ ਲੀਨਿ ਬਿਧਿ ਨਾਨਾ। ਦਿਨਪ੍ਰਤਿ ਅਧਿਕਹਿ ਕੀਨਿ ਪਯਾਨਾ। ਘਰ ਕੋ ਡੂੰਮ ਸੰਗਿ ਮਰਦਾਨਾ। ਜਿਸਕੇ ਜਾਗੇ ਭਾਗ ਮਹਾਨਾ ॥ ੨੬ ॥ ਪੁਰਿ ਸੁਲਤਾਨ ਵਿਖੈ ਚਲਿ ਆਏ। ਨਰ ਨਾਰੀ ਸਭਿ ਦੇਤਿ ਵਧਾਏ। ਉਤਰਿ ਸਕਟ[5] ਪਰ ਤੇ[6] ਤਹਿੰ ਸਭਿ ਹੀ। ਧਾਮ ਜਰਾਮ ਪ੍ਰਵੇਸ਼ੇ[7] ਤਬ ਹੀ ॥ ੨੭ ॥ ਮਿਲੀ ਨਾਨਕੀ ਨੇਹੁ ਘਨੇਰਾ। ਮਾਤ[8] ਅੰਕ ਲੇ ਸਿਰ ਕਰ ਫੇਰਾ। ਕਾਲੂ ਕੀ ਪਤਿਬ੍ਰਤਾ ਕੁਮਾਰੀ[9]। ਰੂਪ ਸ਼ੀਲ ਗੁਨ ਪੂਰਨ ਚਾਰੀ[10]॥੨੮॥ਮਿਲਿ ਸਭਿ-ਹਿਨਿ ਸੋਂ ਆਨੰਦ ਦੀਨਾ। ਜਥਾ ਉਚਿਤ ਤਿਉਂ ਆਦਰ ਕੀਨਾ। ਆਇ ਵਹਿਰ ਤੇ ਤਬੈ ਜਰਾਮਾ। ਸਭਿਹਿਨਿ ਸੋਂ ਮਿਲਿ ਕੀਨਿ ਪ੍ਰਨਾਮਾ ॥੨੯॥ਸ਼੍ਰੀ ਨਾਨਕ ਸੁਨਿ ਆਵਨ ਕਾਲੂ। ਉਠਿ ਕਰਿ ਗਮਨੇ ਸਦਨ ਉਤਾਲੂ।ਧਾਰਜੋ ਪਦ ਪੰਕਜ ਪਰ ਸੀਸਾ[11]।ਦੀਨੀ ਕਾਲੂ ਅਧਿਕ ਅਸੀਸਾ ॥੩੦॥ ਸੁੰਘਤਿ[12] ਮਸਤਕ[13]ਭਰਿ ਭਰਿ ਕੋਰੀ[14]। ਪੇਖਹਿੰ ਮੁਖ ਕੋ ਸਭਿ ਸੁਖ ਠੌਰੀ[15]।ਪਰਮ ਪ੍ਰੇਮ ਪੁਲਕਾਵਲ[16] ਅੰਗਾ। ਕਰਤਿ ਪਸਾਰ ਉਰ ਸੰਗਿ ਉਮੰਗਾ॥ ੩੧ ॥ ਦੋਹਰਾ ॥ ਗਤਿ ਦਾਨੀ[17] ਬੂਝਤਿ ਭਏ[18]ਭਨਹੁ[19] ਜਨਕ[20] ! ਸਮਝਾਇ। ਤਨ[21] ਅਨਾਮ[22] ਮਨ ਅਨਦ ਹੈ ਤਲਵੰਡੀ ਮੈਂ ਰਾਇ[23]?’॥੩੨॥ਚੌਪਈ॥ ਕਾਲੂ ਕਹਤਿ ਭਯੋ ‘ਸੁਨ ਤਾਤਾ ! ਵਿਸਰ ਗਈ ਥੀ ਉਰ[24] ਤੇ ਬਾਤਾ। ਤੁਮ ਕਰਿਵਾਇ ਦਯੋ ਮੋਹਿ ਯਾਦੂ। ਸਭਿਹਿ ਕੁਸ਼ਲ ਤਹਿੰ ਪ੍ਰਭੂ* ਪ੍ਰਸਾਦੂ[25] ॥ ੩੩ ॥ ਪਰਮ ਪ੍ਰੇਮ ਸੋਂ ਤਿਹ ਮਤਿ ਪੂਰੀ। ਕਰੀ ਬੰਦਗੀ ਤੁਮ ਸੋਂ ਭੂਰੀ[26]। ਕਹਯੋ† ਪ੍ਰੀਤ ਸੋਂ ਤਵ ਪਦ[27] ਪਰਸਨ। ਜਿਸ ਕੋ ਲਾਲਸ[28] ਨਿਸਦਿਨ[29] ਦਰਸ਼ਨ’ ॥ ੩੪ ॥ ਸੁਨਿ ਸੰਦੇਸ਼

---

[1]ਪੁੱਤ੍ਰ ਦੀ ਪ੍ਰੀਤ ਰੂਪੀ ਡੋਰੀ ਨਾਲ ਬੱਝੇ ਹੋਏ। [2]ਮੱਛ। [3]ਖਿੱਚੇ। [4]ਜੋਰ ਨਾਲ। [5]ਗੱਡੇ। [6]ਉਤੋਂ। [7]ਵੜੇ। [8]ਮਾਂ ਨੇ। [9]ਪੁੱਤ੍ਰੀ। [10]ਸੁੰਦਰ। [11]ਸਿਰ। [12]ਚੁੰਮਦਾ ਹੈ। [13]ਮੱਥਾ। [14]ਜੱਫੀ ਭਰ ਭਰਕੇ। [15]ਭਾਵ ਗੁਰੂ ਜੀ ਦਾ ਮੁਖ। [16]ਰੋਮ ਖੜੇ। [17]ਮੁਕਤੀ ਦਾਤਾ ਜੀ। [18]ਪੁੱਛਣ ਲਗੇ। [19]ਆਖੋ। [20]ਹੇ ਪਿਤਾ ਜੀ ! [21]ਸਰੀਰ। [22]ਅਰੋਗ ਹੈ ? [23]ਗਾਇ ਬੁਲਾਰ ਦਾ। [24]ਰਿਦੇ। [25]ਪ੍ਰਭੂ ਦੀ ਕਿਰਪਾ ਨਾਲ। [26]ਬਹੁਤ। [27]ਚਰਨ। [28]ਇੱਛਾ। [29]ਰਾਤ ਦਿਨ।

*ਪਾਃ—ਬਿਸ਼ਨ। †ਪਾਃ—ਕਰਜੋ।

ਪ੍ਰਿਯ[1] ਉਠੇ ਬਹੋਰੀ[2]। ਗਏ ਮਾਤ ਢਿਗ ਦੋ ਕਰ ਜੋਰੀ। ਧਰਜੋ ਯੁਗਲ[3] ਚਰਨਨ ਪਰ ਮਾਥਾ। ਕੰਠ ਲਗਾਏ ਭੁਜ* ਗਹਿ ਹਾਥਾ ॥ ੩੫ ॥ ਸਜਲ ਬਿਲੋਚਨ ਆਂਸੁਨਪਾਤੀ[4]। ਭਰਿ ਆਨੰਦ ਭੀ ਸੀਤਲ ਛਾਤੀ। ਤਨੁਜ[5] ਬਦਨ ਛਬਿ ਸਦਨ[6] ਬਿਲੋਕੀ। ਉਤਸ਼ਵ ਸਮੈਂ ਜਾਨੁ ਅੰਸੁ, ਰੋਕੀ[7]॥੩੬॥–ਦੈਵ ਪ੍ਰਭਾਵਹਿ[8] ਕੀਨਿ ਬਿਯੋਗਨਿ। ਨਹਿੰ ਮੁਝ ਸੁਖ ਦਿਯ ਸੁਤ ਸੰਜੋਗਨਿ[9]। ਤਦਪਿ ਲਖਹੁੰ ਮੈਂ ਨਿਜ ਵਡਭਾਗੀ। ਸੁਤ ਉਤਸ਼ਵ ਅਬ ਦੇਖਨਿ ਲਾਗੀ–॥ ੩੭ ॥ ਬਾਰ ਬਾਰ ਜਾਵਹਿ ਬਲਿਹਾਰੀ। ਤ੍ਰਿਪਤਿ ਨ[10] ਪਿਖਿ ਸੁਤ ਮੂਰਤਿ ਚਾਰੀ[11]। ਸ਼੍ਰੀ ਨਾਨਕ ਪੁਨ ਉਠਿ ਸੁਖਦਾਤਾ। ਜਾਇ ਕਰੀ ਬੰਦਨ ਪਿਤ ਭ੍ਰਾਤਾ[12]॥ ੩੮ ॥ ਹਿਤ ਸੋਂ ਲਾਲੂ ਭਰਿ ਕਰਿ ਅੰਕਾ[13]। ਹਰਖਤਿ ਪੇਖਤਿ ਬਦਨ ਮਯੰਕਾ[14]। ਕੰਠ ਲਗਾਇ ਰਹਜੋ ਸੁਖ ਪਾਈ। ਜਿਉਂ ਕਿਰਪਨ[15] ਧਨ ਤਜਿ ਨ ਸਕਾਈ[16] ॥ ੩੯ ॥ 'ਜਨਮਜੋ ਹਮ ਘਰ ਸੁਤ ਸੁਖਦਾਈ। ਨਿਰਮਲ ਕੀਨੀ ਕੁਲ ਇਹ ਜਾਈ। ਅੱਗ੍ਰਜ ਕੀ ਪਰਮੇਸ਼੍ਵਰ ਜਾਨੈ[17]। ਕਰਿ ਹਿਤ ਲਾਲੂ ਬਚਨ ਬਖਾਨੈ ॥ ੪੦ ॥ ਪੁਨ ਉਠਿ ਸ਼੍ਰੀ ਨਾਨਕ ਦੁਖਕੰਦਨ। ਜਾਇ ਕਰੀ ਨਾਨੇ ਪਦ ਬੰਦਨ। ਪਕਰ ਭੁਜਾ ਨਿਜ ਕੰਠ ਲਗਾਯੋ। ਅਨੰਦ ਨੀਰ ਲੋਚਨ ਮਹਿੰ ਛਾਯੋ ॥ ੪੧ ॥ ਪਿਖਤਿ ਨ ਕੋ[17] ਜਾਚਕ[18] ਤਿਹ ਠੌਰੈ ॥ ਦੋਹਿਤ ਕੋ[19] ਨ ਅੰਕ ਤੇ[20] ਛੌਰੈ। ਨਾਨੀ ਨਾਨਕ ਨਾਮ[ਭਿਰਾਈ]। ਤਿਨ ਆਨਨ ਤੇ[21] ਗਿਰਾ[22] ਅਲਾਈ ॥ ੪੨ ॥ ਦੋਹਰਾ ॥ ਮੁਕਤਹੁ[23] ਅਬ ਨਿਜ ਅੰਕ ਤੇ[24] ਕਰਿ ਸਨੇਹ[25] ਤੁਮ ਲੀਨ। ਮਿਲਹਿੰ ਅਪਰ ਸੋ[26] ਪ੍ਰੇਮ ਧਰਿ ਬਿਰਹਿ ਕਰਹਿੰ ਸਭਿ ਛੀਨ[27] ॥ ੪੩ ॥ ਚੌਪਈ ॥ 'ਮੈਂ ਨ ਤਜੋਂ[17] ਰਾਮੇ ਬਚ[28] ਭਾਖਾ। 'ਜਬ ਲੌ ਪੂਰਨ ਹ੍ਵੈ ਨਹਿ ਕਾਂਖਾ[29]। ਤਬਹਿ ਵਿਛੋਰੋਂ ਅਪਨੇ ਉਰ[30] ਸੋਂ। ਸਿਰਵਾਰੋ[31] ਧਨ ਬਹੁ

---

[1]ਪਿਆਰੇ ਦਾ ਸੰਦੇਸ਼ਾ। [2]ਫੇਰ। [3]ਦੋਹਾਂ। [4]ਹੰਝੂ ਡਿੱਗੇ। [5]ਪੁਤ੍ਰ ਦਾ। [6]ਜੋ ਸੁੰਦਰਤਾ ਦਾ ਘਰ ਹੈ। [7]ਹੰਝੂ ਰੋਕੇ। [8]ਦੈਵ ਗਤੀ ਨੇ। [9]ਪੁੱਤ੍ਰ ਦੇ ਮੇਲ ਦਾ। [10]ਰਜਦੀ ਨਹੀਂ। [11]ਸੁੰਦਰ। [12]ਚਾਚੇ ਨੂੰ। [13]ਜੱਫੀ। [14]ਮੁਖਚੰਦ੍ਰਮਾ। [15]ਸ਼ੂਮ। [16]ਜਿਵੇਂ ਧਨ ਛੱਡਨਹੀਂ ਸਕਦਾ। [17]ਦਿੱਸਦਾ ਨਹੀਂ ਕੋਈ। [18]ਮੰਗਤਾ। [19]ਦੋਹਤ੍ਰੇ ਨੂੰ। [20]ਜੱਫੀ ਤੋਂ। [21]ਮੁਖ ਤੋਂ। [22]ਬਾਨੀ। [23]ਛਡਹੁ। [24]ਜੱਫੀ ਤੋਂ। [25]ਪਿਆਰ। [26]ਹੋਰਨਾਂ ਨੂੰ ਬੀ ਮਿਲਨ। [27]ਸਭਨਾ ਦਾ ਵਿਛੋੜਾ ਦੂਰ ਕਰਨ। [28]ਬਚਨ। [29]ਇੱਛਾ। [30]ਗਲੇ ਤੋਂ। [31]ਜਦ ਸਿਰ ਤੋਂ ਵਾਰਾਂਗਾ।

*ਪਾ:—ਤਬ। ਅਤੇ—ਲਘੁ।

ਨਿਜ ਕਰ ਸੋਂ[੧] ॥੪੪॥ ਸੁਨਤਿ ਭਿਰਾਈ ਬਚਨ ਅਲਾਵੈ। 'ਕਰਹੁ ਨਿਛਾਵਰ' ਜੋ ਮਨ ਭਾਵੈ'। ਰਾਮਾ ਕਹਿ 'ਕੋ ਆਇ ਨ ਮਾਂਗਨ। ਦੇਉਂ ਨਿਛਾਵਰ ਕਰ ਕਿਹ ਆਂਗਨ[੩]' ॥੪੫॥ ਤਬਹਿ ਨਾਨਕੀ ਤੁਲਸਾਂ ਦਾਸੀ। ਪਠਈ[੪] –ਜਾਚਕ[੫]ਆਨਹੁ ਪਾਸੀ–।ਜਬ ਜਾਚਕ ਜਾਨੇ ਤਹਿੰ ਆਏ।ਬੀਸ ਰੁਪੱਯਨ ਟਕੇ ਮੰਗਾਏ ॥ ੪੬ ॥ ਦਸ ਕੇ ਨਾਨੀ,ਪੰਚ ਸੁ ਮਾਮਾ[੬]। ਕਰਹਿੰ ਨਿਛਾਵਰ ਸਿਰ ਸੁਖ ਧਾਮਾ[੭]। ਅੰਗਨ ਮਹਿੰ ਮੰਗਨ[੮] ਸਨ[੯] ਪੂਰਾ। ਲੇਵਨ ਹੇਤ ਭੀਰ ਭੀ ਭੂਰਾ ॥੪੭॥ਆਨਿ ਦਰਬ ਕਿਸ਼ਨੇ ਪਿਤ ਪੂਛਾ[੧੦]। ਦਯੋ ਸਭਿਨਿ ਕੋ ਤਜਨੋ ਨ ਛੂਛਾ[੧੧]। ਕਿਯੋ ਨਾਨਕੇ ਉਤਸ਼ਵ ਭੂਰੀ[੧੨]। ਬਜਾਹਿ ਸਮਾਨ ਜੁ ਹੈ ਬਿਧਿ ਰੂਰੀ[੧੩] ॥੪੮॥ ਦੋਹਰਾ ॥ ਮਿਲ ਕੈ ਸਭਿ ਤਿਹ ਥਾਨ ਮਹਿੰ ਮਾਨਨੋ ਅਧਿਕ ਅਨੰਦ।ਜਸ ਸੁੰਦਰਵਿਸਤ੍ਰਿਤਿ[੧੪]ਕਰਿਮਨਹੁ ਪ੍ਰਕਾਸ਼ਤਿ ਚੰਦ॥ ੪੯॥ ਚੌਪਈ ॥ ਏਕ ਦਨੋਸ[੧੫] ਤਹਿੰ ਕੀਨ ਮੁਕਾਮੂ। ਪੁਨ ਪਯਾਨ[੧੬] ਕਿਯ ਮੂਲੇ ਧਾਮੂ[੧੭]। ਪਰਮਾਨੰਦ ਨੰਦਨ ਜੈਰਾਮੂ। ਕਰੀ ਤਯਾਰੀ ਚਲਿਬੇ ਕਾਮੂ ॥੫੦॥*ਰਾਮਾ,ਕ੍ਰਿਸ਼ਨਾ,ਕਾਲੂ,ਲਾਲੂ।ਹਰਖਤਿ ਉਰਮਹਿ ਚਲੇ ਉਤਾਲੂ[੧੮]। ਗਮਨੇ ਕ੍ਰਮ ਕ੍ਰਮ[੧੯] ਮਗ[੨੦] ਕੋ ਤਜਾਗੇ। ਨਿਕਟ ਜਾਇ ਪਹੁੰਚੇ ਵਡਭਾਗੇ ॥ ੫੧ ॥ ਭੇਜਨੋ ਦਿਜ ਨਿੱਧਾ[੨੧] ਅਗਵਾਏ[੨੨]। 'ਸੁਧ ਮੂਲੇ ਕਹੁ[੨੩] ਬੇਦੀ ਆਏ। ਚੌਕੜ ਖਰਚਨ ਸਮਝਹੁ ਕਾਜਾ। ਜਾਇ ਕਹੋ ਇਵ[੨੪], ਕਰਹਿ ਸਮਾਜਾ[੨੫]॥੫੨॥ਗਮਨਨੋ[੨੬]ਘਰ,ਪਿਖ[੨੭] ਦੀਨਿ ਅਸੀਸਾ।'ਚਿਰੰਜੀਵ ਕਰਿ ਹੈ ਜਗਦੀਸ਼ਾ'। ਮੂਲੇ ਬੰਦਨ ਦਿਜ ਕੋ ਕੀਨੋ। ਸਨਮਾਨਨੋ ਆਸਨ ਆਸੀਨੋ[੨੮]† ॥ ੫੩ ॥ 'ਕਿਹ ਤੇ[੨੯] ਭਯੋ ਆਵਨੋ ਤੋਹੀ। ਅਪਨੀ ਕਹੋ

---

[੧]ਆਪਣੇ ਹੱਥੀਂ। [੨]ਵਾਰਨਾ ਕਰੋ। [੩]ਵੇਹੜੇ ਵਿਚ ਕਿਸਨੂੰ ਦੇਵਾਂ। [੪]ਭੇਜੀ। [੫]ਮੰਗਤੇ। [੬]ਪੰਜਾਂ ਦੇ ਮਾਮੇ ਨੇ। [੭]ਭਾਵ ਗੁਰੂ ਜੀ ਤੋਂ। [੮]ਮੰਗਤਿਆਂ। [੯]ਨਾਲ। [੧੦]ਹੋਰ ਧਨ, ਕਿਸ਼ਨੇ ਦੇ ਪਿਉ ਨੇ ਪੁੱਛਿਆ ਭਾਵ ਮੰਗਵਾਇਆ। [੧੧]ਖਾਲੀ। [੧੨]ਬਹੁਤ, (ਅ) ਭਰ ਵੰਡਣੀ ਉਤਸ਼ਵ ਸਮੇਂ ਦਾਤ ਵੰਡਣ ਦੀ ਇਕ ਰਸਮ ਬੀ ਹੈ। [੧੩]ਸੁੰਦਰ। [੧੪]ਫੈਲਾਇਆ। [੧੫]ਦਿਨ। [੧੬]ਚੱਲਣਾ। [੧੭]ਦੇ ਘਰ। [੧੮]ਛੇਤੀ। [੧੯]ਹੌਲੀ ਹੌਲੀ। [੨੦]ਰਸਤਾ। [੨੧]ਨਿੱਧਾ ਨਾਮੇ ਬ੍ਰਾਹਮਣ। [੨੨]ਅੱਗੇ। [੨੩]ਮੂਲੇ ਨੂੰ ਖਬਰ ਕਹੁ ਕਿ। [੨੪]ਇਉਂ। [੨੫]ਇਕੱਠ। [੨੬]ਨਿੱਧਾ ਗਿਆ। [੨੭]ਵੇਖਕੇ। [੨੮]ਬੈਠਾਇਆ। [੨੯]ਕਿੱਥੋਂ।

*ਸਤਿਗੁਰੂ ਜੀ ਦੇ ਨਾਨੇ ਦਾ ਨਾਮ ਭਾਈ ਰਾਮਾ ਜੀ, ਮਾਮੇ ਦਾ ਨਾਮ ਕ੍ਰਿਸ਼ਨਾ ਜੀ, ਨਾਨੀ ਜੀ ਦਾ ਨਾਮ ਭਿਰਾਈ ਜੀ, ਭਾਈ ਜੋਰਾਮ ਜੀ ਦੇ ਪਿਤਾ ਦਾ ਨਾਮ ਪਰਮਾਨੰਦ ਜੀ।

†ਪਾ:—ਆਸ਼ਨ ਉਠ ਦੀਨੋ। ਵਾ. ਆਸਨ ਉਚ ਦੀਨੋ।

ਵਾਰਤਾ ਮੋਹੀ'। ਸੁਨਿ ਕਰਿ ਬ੍ਰਹਮਣ ਬਚਨ ਅਲਾਯਾ[1]। 'ਹੌਂ ਸੁਲਤਾਨ ਨਗਰ ਤੇ ਆਯਾ ॥ ੫੪ ॥ ਪਰਮਾਨੰਦ ਪਠਾ[2] ਤੁਮ ਪਾਸਾ। ਆਏ ਬੇਦੀ ਲਖਹੁ ਅਵਾਸਾ[3]। ਚੌਕੜ ਖਰਚਨ ਕੀ ਬਿਧਿ ਜਾਨਹੁ। ਸੁਧਿ ਕਰਨੇ ਮਮ ਆਵਨ ਮਾਨਹੁ[4]' ॥ ੫੫ ॥ ਸੁਨਿ ਮੂਲਾ ਬੋਲਜੋ ਦ੍ਵਿਜ ਸਾਥੇ। 'ਭਲਾ ਭਯੋ ਆਵਹਿੰ ਮੁਝ ਮਾਥੇ'। ਤੂਰਨ[5] ਜਹਿੰ ਤਹਿੰ ਦਾਸ ਪਠਾਏ। ਲਿਯ ਮੰਗਵਾਇ ਸੌਜ[6] ਸਮੁਦਾਏ ॥ ੫੬ ॥ ਦ੍ਵਿਜ ਭੋਜਜੋ ਪੁਨ ਬੋਲਿ ਪਠਾਏਂ। ਮੂਲੇ ਸਦਨ ਸਭਿਹਿ ਚਲਿ ਆਏ। ਮਿਲਿਕੈ ਕਰੀ ਭਲੇ ਕੁਲ ਰੀਤਾ। ਹਰਖੇ ਵਧੀ ਨਵੀਨੀ ਪ੍ਰੀਤਾ ॥ ੫੭ ॥ ਚੌਕੜ ਖਰਚਨ ਜੋ ਬਿਧਿ ਚੀਨੀ। ਪਰਮਾਨੰਦ ਸਭਿਹਿ ਤਬ ਕੀਨੀ। ਰਾਹੁ ਲਾਗ[7] ਯੁਗ ਘਾਂ ਤੇ[8] ਹੋਯੋ। ਭਈ ਵਧਾਈ ਸ਼ੋਕ ਬਿਗੋਯੋ[10] ॥੫੮॥ ਕਰਿ ਇਕੰਤ ਕਾਲੂ ਕਹਿ ਬਾਨੀ। 'ਪਰਮਾਨੰਦ! ਸੁਨੋ ਸੁਖ ਖਾਨੀ। ਮੂਲੇ ਤੇ ਮਾਂਗਹੁ ਤੁਮ ਸਾਹਾ। ਭਲੀ ਭਾਂਤਿ ਜੋ ਹੋਇ ਬਿਵਾਹਾ'॥੫੯॥ ਕੀਨਿ ਪ੍ਰਿਥਕ[11] ਮੂਲੇ ਕੋ ਤਬਹੀ। ਪਰਮਾਨੰਦ ਕਹੀ ਬਿਧਿ ਸਭਿਹੀ।' ਕੰਨਜਾ ਬਰ ਕੀ ਬਯ[12] ਹੈ ਤਰੁਨਾ[13]। ਸਾਹਾ ਲਿਖ ਦਿਹੁ ਲਖਿ[14] ਆਚਰਨਾ[15] ॥੬੦॥ ਸੁਨਿ ਮੂਲੇ ਨੇ ਬਚਨ ਉਚਾਰੇ। 'ਨਹਿੰ ਮਾਨੋ ਮਨ ਬੈਨ ਤੁਮਾਰੇ। ਏਕ ਬਰਸ ਬੀਤੇ ਤਿੰਹ ਪਾਛੇ। ਲਿਖਿ ਭੇਜੋਂ ਸਾਹਾ ਮੈਂ ਆਛੇ' ॥ ੬੧ ॥ ਅਸ ਸੁਨਿਕੈ ਤਿਨ ਭੂਸ਼ਨ[16] ਠਾਨੀ। ਭਨੀ[17] ਜੁ ਮੂਲੇ ਸੋ ਮਨ ਮਾਨੀ। ਇਕ ਦਿਨ ਰਹਿ ਭੋ ਬਿਦਾ ਸਕੀਰਤਿ[18]। ਗ੍ਰਾਮਹਿ[19] ਸੁੰਦਰ ਜਸ ਬਿਸਤੀਰਤਿ[20] ॥ ੬੨ ॥ ਸਕਟ[21] ਅਰੂਢਹਿ ਪੰਥ ਸਿਧਾਏ। ਪੁਰਿ ਸੁਲਤਾਨ ਵਿਖੈ ਚਲਿ ਆਏ। ਕਰਤਿ ਨਾਨਕੀ ਉਤਸ਼ਵ ਭਾਰੀ। ਸਦਨ[22] ਬੁਲਾਈ ਨਾਗਰ[23] ਨਾਰੀ[24] ॥ ੬੩ ॥ ਗਾਵਤਿ ਗੀਤ ਮਿਲੀ ਪਿਕਬੈਨੀ[25]। ਗਾਰੀ[26] ਦੇਹਿੰ ਸੁਖਦ ਮ੍ਰਿਗਨੈਨੀ[27]। ਮੰਗਤ ਜਨ ਪਾਵਹਿੰ ਬਹੁ ਦਾਨਾ। ਦੇਹਿੰ ਅਸੀਸ 'ਵਧਹਿੰ ਸੁਖ ਨਾਨਾ' ॥ ੬੪॥ ਕੋਤਿਕ

---

[1]ਕਿਹਾ। [2]ਨੇ ਭੇਜਿਆ ਹੈ। [3]ਘਰ। [4]ਮੇਰਾ ਆਉਣਾ ਖਬਰ ਦੇਣ ਲਈ ਸਮਝੋ। [5]ਛੇਤੀ। [6]ਸਾਮਾਨ। [7](ਕੁੜਮ) ਸੱਦ ਘਲੇ। [8]ਲਾਗ ਦੀ ਜੋ ਰਹੁਰੀਤੀ ਸੀ। [9]ਦੋਹਾਂ ਤਰਫੋਂ। [10]ਦੂਰ ਕੀਤਾ। [11]ਵੱਖਰਾ। [12]ਉਮਰ। [13]ਜੁਆਨ। [14]ਜਾਣਕੇ। [15]ਵਰਤਾਰਾ, ਰੀਤੀ। [16]ਚੁੱਪ। [17]ਕਹੀ। [18]ਜਸੁ ਨਾਲ। [19]ਪਿੰਡ ਵਿਚ। [20]ਫੈਲਿਆ। [21]ਗੱਡਿਆਂ ਉਤੇ। [22]ਘਰ। [23]ਚਤੁਰ, ਸੁੰਦਰ। [24]ਇਸਤ੍ਰੀਆਂ। [25]ਕੋਇਲ ਦੇ ਅਵਾਜ਼ ਵਾਲੀਆਂ। [26]ਸਿੱਠਣੀਆਂ। [27]ਹਰਨ ਦੀਆਂ ਅੱਖਾਂ ਵਾਲੀਆਂ ਭਾਵ ਸੁੰਮਤਾਂ।

ਦਿਨ ਰਹਿ ਪੁਰਿ ਸੁਲਤਾਨਾ। ਪੁਨ ਕਾਲੂ ਚਹਿ ਕਰਸੋ ਪਯਾਨਾ।–ਹੈ ਹੈ ਅਟਕੀ ਕ੍ਰਿਤ[1] ਪਟਵਾਰੀ। ਅਬ ਗਮਨੋਂ ਮੈਂ– ਰਿਦੇ ਵਿਚਾਰੀ ॥ ੬੫ ॥ ਚਲਨ ਬੈਨ ਸੁਨਿ ਕਰਿ ਮਰਦਾਨਾ। ਗਵਨਸੋ ਜਹਾਂ ਹੁਤੇ ਗਤਿਦਾਨਾ[2]। ਨਿਕਟਿ ਜਾਇ ਕਰਿ ਗਿਰਾ ਵਖਾਨੀ[3]। 'ਸੁਨਿ ਜਜਮਾਨ ਅਧਿਕ ਤੁਮ ਦਾਨੀ ॥ ੬੬ ॥ ਅਤਿ ਉਤਸ਼ਵ ਸੋਂ ਭਈ ਸਗਾਈ। ਮੁਝ[4] ਦੀਜੈ ਨਿਜ[5] ਅਬਹਿ ਵਧਾਈ। ਭੋ ਸੁਖਰਾਸ! ਅਵਾਸ ਮਿਰਾਸੀ[6]।ਧਰੋਂ ਸਦਾ ਮੈਂ ਰਾਵਰਿ[7] ਆਸੀ[8] ॥ ੬੭ ॥ ਨਰ ਅਨੇਕ ਤੁਮਤੇ ਵਰੁਸਾਨੇ। ਪਾਵਹਿਂ ਜਾਚਕ ਨਿਜ ਮਨ ਭਾਨੇ[9]। ਅਬਲੌ ਮੈਂ ਨ ਜਾਚਨਾ[10] ਕੀਨੀ। ਤੁਮ ਪਿਤ ਦੇਤਿ ਵਸਤੁ ਸੋ ਲੀਨੀ'॥੬੮॥ਗਤਿਦਾਨੀ ਸੁਨਿ ਕਰਿ ਤਿਹ ਬਾਨੀ॥ਬੋਲੇ ਮ੍ਰਿਦੁਲ ਪਰਮ ਸੁਖ ਸਾਨੀ[11]। 'ਜੌਨ[12] ਮਨੋਰਥ ਮਨ ਹੈ ਤੇਰੇ।ਕਰਹੁ ਬਚਨ ਦੇਵੋਂਥਿਨ ਦੇਰੇ ॥੬੯॥ਹਮਰੋ ਹੈ ਤੁਝ ਸੰਗ ਇਕ ਕਾਜੂ[13]। ਅਭਿਲਾਖਾ ਪੂਰੋ ਨਿਜ ਆਜੂ[14]'। ਮਰਦਾਨਾ ਗੁਨਿਕੈ[15] ਮਨ ਸ੍ਵਾਰਥ[16]।ਕਹੈ 'ਦੇਹੁ ਕੋ ਭਲੋ ਪਦਾਰਥ ॥੭੦॥ ਜਿਹਤੇ ਹਰਖਹੁਂ ਉਰ[17] ਤ੍ਰਿਪਤਾਈ[18]। ਜਸ ਤੁਮਰੋ ਕਰਿ ਦੇਉਂ ਦੁਆਈ[19]। ਹੈ ਰਾਵਰ ਕੋ ਮੁਝੈ ਭਰੋਸਾ।ਸਮ ਉਦਾਰਕੋ ਨ੍ਰਿਪ ਨ ਸਕੋਸ਼ਾ[20]'॥੭੧॥ਦੋਹਰਾ॥ 'ਸੁਨਿ ਮਰਦਾਨਾ ਕਾਨ ਦੈ ਨੀਕ[21] ਵਸਤੁ ਜਿਹ ਪਾਇ। ਕੀਮਤ ਤਾਂਹਿ ਨ ਜਾਨਈ ਰੰਜ ਰਿਦਾ ਹੈ ਜਾਇ ॥੭੨॥ ਚੌਪਈ ॥ ਕਰੋ ਲਾਲਸਾ[22] ਦਰਦ[23] ਦੁਕੂਲਾ[24]। ਨਹਿਂ ਜਾਨਹੁ ਆਗੇ ਕਸ਼ਾ ਸੂਲਾ[25]। ਜਾਤ ਮਿਰਾਸੀ ਜਾਚਨ ਦਰਬਾ[26]। ਪਹਿਰਨ ਖਾਨ ਲਖੋ ਸੁਖ ਸਰਬਾ[27]' ॥ ੭੩ ॥ ਮਨ ਗੁਨਿਕੈ ਭਨਿਹੀ[28] ਮਰਦਾਨਾ। 'ਸੋ ਦੀਜੈ ਜੋ ਨੀਕੋ ਜਾਨਾ[29]। ਜਿਉਂ ਮੁਝ* ਭਲਾ ਹੋਇ, ਸੁਖਪੁੰਜਾ! ਸੋ ਦੇਵੋ,ਕਿਉਂ ਹੋਵਹੁ ਰੰਜਾ[30]!'॥੭੪॥ਬੋਲੇ ਕਮਲ ਨੈਨ 'ਤੁਝ ਦੀਨੋ।ਬਾਦਿਤ ਤੰਤ ਬਜਾਵਨ ਚੀਨੋ[31]।ਯਾ†ਗੁਨ ਤੇ ਮਨ ਹਰਿ ਕਰਿ

[1]ਕਾਰ। [2]ਮੋਖ ਦਾਤਾ। [3]ਬਚਨ ਕਿਹਾ [4]ਮੈਨੂੰ। [5]ਆਪ। [6]ਮੈਂ (ਆਪ ਦੇ)ਘਰ ਦਾ ਮਿਰਾਸੀ ਹਾਂ। [7]ਆਪਦੀ। [8]ਆਸਾ[9]ਮਨ ਭਾਈ ਦਾਤ ਪਾਉਂਦੇਹਨ। [10]ਮੰਗਾ।[11]ਸੁਖਨਾਲਮਿਲੀ ਹੋਈ।[12]ਜੇਹੜਾ [13]ਕੰਮ। [14]ਆਪਣੀ ਇੱਛਾ ਅਜ ਪੂਰੀ ਕਰ ਲੈ। [15]ਸੋਚਕੇ। [16]ਅਪਣੀ ਲੋੜ। [17]ਰਿਦਾ। [18]ਰੱਜ ਜਾਵੇ। [19]ਅਸੀਸਾਂ। [20]ਕਈ ਖਜ਼ਾਨਿਆਂ ਵਾਲਾ ਰਾਜਾ ਬੀ ਆਪ ਜੇਹਾ ਸਖੀ ਨਹੀਂ। [21]ਚੰਗੀ। [22]ਇੱਛਾ। [23]ਧਨ ਤੇ। [24]ਕਪੜੇ ਦੀ। [25]ਦੁਖ। [26]ਧਨ ਮੰਗਣ ਵਾਲੇ ਹੋ। [27]ਖਾਣ ਪਹਿਨਣ ਨੂੰ ਹੀ ਸਾਰਾ ਸੁਖ ਸਮਝਦੇ ਹੋ। [28]ਆਖਦਾ ਹੈ। [29]ਜੋ(ਤੁਸਾਂ) ਚੰਗਾ ਜਾਣਿਆ ਹੈ ਉਹ ਦਿਓ। [30]ਮੈਂ ਕਿਉਂ ਰੰਜ ਹੋਵਾਂਗਾ। [31]ਤੰਦੀ ਵਾਲੇ ਸਾਜ਼ ਦੇ ਵਜਾਵਣ ਦੀ ਜਾਚ।

*ਪਾ:–ਮਮ। †ਪਾ:–ਤਾ।

ਸ਼ੋਕੂ। ਬੰਧਨ ਭਜਿ ਹੈ ਸੁਖ ਦੈ ਲੋਕੂ ॥੭੫॥ ਹਰਿਗੁਨ ਗਾਵਨ ਕੋ ਰਸ ਮਾਂਹੀ। ਪਰਚੈ ਮਨ ਅਵਗੁਨ ਮਿਟ ਜਾਹੀਂ। ਅਸ ਗੁਣ ਸੋ ਅਭਿਲਾਖਾ ਮੋਰੀ।ਰਹੌਂ ਸੰਗਿ[1] ਜੋ, ਹੈ ਗਤਿ[2] ਤੋਰੀ'॥ ੭੬ ॥ ਇਉਂ ਸੁਨਿ ਹਰਖ ਉਠਯੋ ਮਰਦਾਨਾ। ਉਚਰਯੋ ਸ਼੍ਰੀ ਨਾਨਕ ਕਲਜਾਨਾ। ਪਿਤਾ ਪਿਤਾਮੈ[3] ਪਰ[4] ਪੁਨ ਪਰ ਕੇ[5]। ਬਰਨਨ ਨਾਮ ਕਰੇ ਜਗ ਗੁਰਕੇ ॥੭੭॥ਸ਼ੁਭ ਗੁਣ ਸੰਗਿ ਕੀਨਿ ਪਰਸੰਸਾ[6]। 'ਨਿਪਜਯੋ' ਬੇਦੀ ਕੁਲ ਅਵਤੰਸਾ[7]। ਦੀਪਕ ਕਾਲੂ ਸਦਨ ਸਪੂਤਾ। ਪਿਖਿ ਉਦਾਰ ਲੱਜਤਿ ਪੁਰਹੂਤਾ[8]' ॥ ੭੮ ॥ ਤਿਹ ਛਿਨ ਪੰਕਜ ਲੋਚਨ ਚਾਰੂ[9]। ਗਰ[10] ਤੇ ਜਾਮਾ ਦੀਨ ਉਤਾਰੂ। ਕੋਤਿਕ ਦਰਬ ਦੇਤਿ ਭੇ ਸੰਗਾ। ਲਿਯ ਮਰਦਾਨੇ ਸੰਗਿ ਉਮੰਗਾ ॥ ੭੯ ॥ ਪਹਿਰ ਅੰਗ ਹਿਰਦੇ ਸੁਖਪਾਈ। ਕਹੈ ਬਹੁਰ 'ਮੁਝ ਦੇਹੁ ਰਜਾਈ[11]। ਜਾਵੋਂ ਸਦਨ[12] ਨਗਰ ਤਲਵੰਡੀ। ਤਵ ਪਿਤ ਸੰਗਹਿ, ਹੇ ਦੁਖਖੰਡੀ !' ॥੮੦॥ ਬੋਲੇ ਸ਼੍ਰੀ ਨਾਨਕ ਸੁਖ ਰਾਸੀ। 'ਤੂੰ ਹੈਂ ਬੇਦੀ ਬੰਸ ਮਿਰਾਸੀ। ਜਾਚਨਿ ਆਨ ਸਥਾਨ ਨ ਕੀਜੈ। ਲੈ ਇਨ ਤੇ ਸੰਤੋਖ ਧਰੀਜੈ' ॥ ੮੧ ॥ 'ਜੇ ਤੁਮ ਰਾਖੋਗੇ ਸੁਧ ਮੋਰੀ। ਅਨਤ ਅੱਗੂ[13] ਕਿਉਂ ਜਾਉਂ ਬਹੋਰੀ।ਅਸਨ[14] ਬਸਨ[15] ਕੋ ਲੋਭ ਅਮੋਰਾ[16]।ਸੋ ਕਰਿਵਾਵਹਿ ਕਰ ਨਿਜ ਜੋਰਾ[17]'।੮੨।ਦੋਹਰਾ।[18] 'ਸੁਨਿ ਮਰਦਾਨੇ!ਲੈ ਸਦਾ ਸਭਿ ਕੀ ਸੁਧ ਕਰਤਾਰ। ਦੇਹਿ ਬਲੀ ਪਸ਼ਚਾਤ ਹੈ ਪੂਰਬ ਬਨਾ ਅਹਾਰ' ॥੮੩॥ ਚੌਪਈ ॥ ਮਿਲਿ ਕਾਲੂ ਤਨੀਆ[19] ਜਾਮਾਤਾ[20]। ਪੁਨ ਆਪਨ[21] ਆਵਾ ਹਿਤ ਤਾਤਾ[22]। ਬੈਸੇ ਨਿਕਟ ਏਕ ਪਰਯੰਕਾ[23]। ਦੇਖਹਿ ਸੁਤ ਕੋ ਬਦਨ ਮਯੰਕਾ[24] ॥੮੪॥ ਅਧਿਕ ਨੇਹ[25] ਕਰਿ ਸਿਖਵਨ ਦੇਈ। ਇਕਠੋ ਦਰਬ ਕਰਨ ਕੀ ਜੇਈ। 'ਖਰਚ ਬਜਾਹ ਕੋ ਕਰਹੁ ਤਯਾਰੀ। ਧਨ ਚਹਿਯਤਿ ਹੈ ਤਿਸ ਦਿਨ ਭਾਰੀ' ॥ ੮੫ ॥ ਅਸ ਪ੍ਰਕਾਰ ਕੀ ਕਹਿ ਬਿਧਿ ਨਾਨਾ[26]। ਸੁਣਿ ਸ਼੍ਰੀ ਨਾਨਕ ਬਾਕ ਬਖਾਨਾ। 'ਪੁਰਿ ਪਤਿ ਰਾਇ ਬੁਲਾਰ ਉਦਾਰਾ। ਤਿਨ ਸੋਂ ਭਨਿਯੋ ਅਨੰਦ

---

[1]ਇਹ ਗੁਣ ਜੇ ਤੇਰੇ ਨਾਲ ਰਹੇ (ਅ)ਸਾਡੇ ਨਾਲ ਜੇ ਰਹੇਂ ਤੂੰ। [2]ਮੁਕਤੀ। [3]ਦਾਦੇ। [4]ਪੜਦਾਦੇ। [5]ਫਿਰ ਲਕੜਦਾਦੇ। [6]ਮਹਿਮਾ। [7]ਪੈਦਾ ਹੋਯਾ ਹੈ। [8]ਸੂਰਜ। [9]ਇੰਦਰ ਸ਼ਰਮਾਉਂਦਾ ਹੈ। [10]ਭਾਵ ਗੁਰੂਜੀ ਨੇ ਸੁਹਣਾ(ਚੋਗਾ)। [11]ਗਲੋਂ। [12]ਆਗਿਆ। [13]ਘਰ। [14]ਹੋਰ ਅੱਗੇ। [15]ਭੋਜਨ। [16]ਕਪੜੇ ਦਾ। [17]ਨਾ ਮੁੜਨ ਵਾਲਾ ਲੋਭ ਹੈ। [18]ਉਹ ਲੋਭ ਅਪਣੇ ਹਥ ਜੁੜਾਉਂਦਾ ਹੈ। [19]ਗੁਰੂ ਜੀ ਬੋਲੇ। [20]ਪੁਤ੍ਰੀ ਤੇ। [21]ਜੁਵਾਈ ਨੂੰ। [22]ਹੱਟ ਪੁਰ। [23]ਪੁਤ੍ਰ ਨੂੰ (ਮਿਲਨ) ਵਾਸਤੇ ਆਯਾ। [24]ਪਲੰਘ ਤੇ। [25]ਮੁਖ ਚੰਦ੍ਰਮਾਂ। [26]ਬੜਾ ਮੋਹ ਕਰਕੇ। [27]ਅਨੇਕ ਤਰ੍ਹਾਂ।

ਹਮਾਰਾ'॥੯੬॥ਪ੍ਰਿਯ ਸੁਤ ਤੇ ਪ੍ਰਿਯਬਚ ਸੁਨਿਕਾਨਾ।ਤਲਵੈਡੀ ਪੁਨਿ ਕੀਨਿ ਪਯਾਨਾ[1]। ਤਜਿ ਕਰਿ ਕ੍ਰਮ ਕ੍ਰਮ ਸੋਂ ਮਗ[2] ਸਗਰਾ। ਜਾਇ ਪ੍ਰਵੇਸ਼ੇ[3] ਸੁਖ ਸੋਂ ਨਗਰਾ॥੯੭॥ ਕੁਸ਼ਲ ਸੰਦੇਸ਼[4]ਸੁਨੇ ਸਭਿ ਰਾਊ।ਪੁਲਕਾਵਲਿ[5] ਭਾ ਮ੍ਰਿਦੁਲ ਸੁਭਾਊ। ਧਰਿ ਕਰਿ ਉਰ[6] ਮਹਿੰ ਮੂਰਤਿ ਧਯਾਨਾ। ਬੰਦਹਿ ਪਦ, ਜਨੁ[7] ਨਿਜ ਢਿਗ ਜਾਨਾ ॥ ੯੮ ॥ ਜਥਾ ਬਾਰਤਾ ਭਈ ਸਗਾਈ। ਤਥਾ ਚੌਪਈ ਮਾਂਝ ਬਨਾਈ। ਕਿਯੋ ਧਯਾਯ ਪੂਰਨ ਸੁਖਮੂਰਾ[8]*। ਭਜਿ ਸੰਤੋਖ ਸਿੰਘ ਗੁਰੁ ਪਗ ਰੂਰਾ[9] ॥ ੯੯ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸਗਾਈ' ਪ੍ਰਸੰਗ ਬਰਨਨੰ ਨਾਮ ਉਨੀਸਮੋ ਅਧਯਾਯ ॥ ੧੯ ॥

੨੦. [ਸ਼੍ਰੀ ਗੁਰੂ ਹਰਿਰਾਇ ਮੰਗਲ। ਲੇਖਾ ਕੀਤਾ, ੩੨੧) ਵਾਧਾ ਲਏ]

ਦੋਹਰਾ ॥ ਸ੍ਰੀ ਸਤਿਗੁਰੁ ਸਹਾਇ ਮਮ ਸਿਮਰ ਸਿਮਰ ਸੁਖਪਾਇ।
ਦਾਰਿਦ ਕਲਮਲ ਮਲ ਦਲਿਨ, ਜੈ ਜੈ ਸ਼੍ਰੀ ਹਰਿਰਾਇ॥੧॥

{ ਮਮ=ਮੇਰੇ। ਦਾਰਿਦ=ਦਲਿੱਦ੍ਰ, ਗ਼ਰੀਬੀ, ਕੰਗਾਲਤਾਈ। [ਸੰਸ:, ਦਾਰਿਦ੍ਰ੍ਯ]। ਕਲਮਲ=ਪਾਪ। ਮਲ=ਮੈਲ। ਦਲਿਨਿ=ਦਲ ਸਿੱਟਣ ਵਾਲੇ, ਦੂਰ ਕਰਨ ਵਾਲੇ। }

ਅਰਥ–ਮੇਰੇ (ਸਦਾ) ਸਹਾਇਕ ਸ਼੍ਰੀ ਸਤਿਗੁਰੂ (ਜੀ ਜਿਨ੍ਹਾਂ ਨੂੰ) ਸਿਮਰ ਸਿਮਰ ਕੇ (ਮੈਂ ਸਦਾ ਹੀ) ਸੁਖ ਪਾਏ ਹਨ, (ਜੋ) ਦਰਿੱਦ੍ਰ (ਅਤੇ) ਪਾਪਾਂ ਦੀ ਮੈਲ ਨੂੰ ਦੂਰ ਕਰਨ ਵਾਲੇ ਹਨ, (ਐਸੇ) ਸ਼੍ਰੀ ਹਰਿਰਾਇ ਜੀ ਦੀ ਜੈ ਹੋ, ਜੈ ਹੋ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸੁਨਿ ਸ਼੍ਰੀ ਅੰਗਦ ਕਰੁਨਾ[10] ਖਾਨੀ! ਗੁਰ ਨਾਨਕ ਕੀ ਕਥਾ ਮਹਾਨੀ[11]।ਇਸ ਉਤਸਾਹਿ ਭਏ ਤੇ ਪਾਛੇ।ਮੋਦੀਕਾਰ ਚਲਾਵਹਿੰ ਆਛੇ॥੨॥ ਆਇ ਛੁਧਾਤੁਰ[12] ਦੇਂ ਤਿਹ ਅਸਨਾ[13]।ਬਸਨ ਬਿਹੀਨ ਲਖਹਿੰ,ਦੇਂ ਬਸਨਾ[14]।ਜਾਚਿ ਨ ਕੋਊ ਗਮਨਜੋ†ਛੁਛਾ।ਆਇੰ ਬਿਦੇਸ਼ੀ ਆਪਨ[15]ਪੂਛਾ॥੩॥ ਵਡੀ ਭੋਰ ਤੇ ਦੇਵਨ ਲਾਗਹਿੰ। ਜਾਮ ਨਿਸਾ ਲੌ[16] ਛੁਛ ਨ ਤਯਾਗਹਿੰ[17]।ਦੌਲਤਖਾਨ ਸਪੂਰਨ ਸੇਨਾ[18]। ਆਨ ਅਸਨ[19] ਆਪਨ ਤੇ[20] ਲੇਨਾ॥੪॥ ਦੇਸ਼ ਬਿਦੇਸ਼ੀ ਜਾਚਕ ਜੇਤੇ। ਆਨਿ ਅਹਾਰ ਲੇਹਿੰ ਸਭਿ ਤੇਤੇ। ਰਹੈ ਸਥਾਨ ਭੀਰ ਸੋਂ ਕੂਰਾ[21]।ਭਨਹਿੰ ਅਸੀਸ 'ਵਧਹਿ ਸੁਖ ਮੂਰਾ[22]॥੫॥

[1]ਤੁਰਨਾ। [2]ਰਸਤਾ। [3]ਜਾ ਵੜੇ। [4]ਸੁਨੇਹੇ। [5]ਗਦ ਗਦ ਹੋਯਾ (ਬੁਲਾਰ)। [6]ਰਿਦੇ ਵਿੱਚ। [7]ਮਾਨੋ। [8]ਸੁਖਮੂਲ। [9]ਸੁੰਦਰ। [10]ਕਿਰਪਾ। [11]ਸ੍ਰੇਸ਼ਟ। [12]ਭੁੱਖਾ। [13]ਭੋਜਨ। [14]ਕਪੜਾ। [15]ਹੱਟੀ। [16]ਪਹਿਰ ਰਾਤ ਗਈ ਤੱਕ। [17]ਕਿਸੇ ਨੂੰ ਖਾਲੀ ਨਹੀਂ ਜਾਣ ਦਿੰਦੇ। [18]ਸਾਰੀ ਫੌਜ। [19]ਰਸਦ। [20]ਹੱਟੀ ਤੋਂ। [21]ਭੀੜ ਨਾਲ ਭਰਿਆ। [22]ਹੇ ਸੁੱਖਾਂ ਦੇ ਮੂਲ ਸਦਾ ਵਧੋ। (ਅ) ਮੂੜੀ (ਪੂੰਜੀ) ਤੇ ਸੁਖ ਵਧੇ।

*ਪਾਠਾਂਤ੍ਰ--ਪੂਰਾ। †ਪਾ:–ਜਾਵਤ।

ਯਾ ਬਿਧਿ ਦੇਖਨੋ ਰਿਦੇ ਉਦਾਰਾ। ਪੁਰਿ ਕੇ ਨਰ ਮਿਲਿ ਕਰਹਿੰ ਵਿਚਾਰਾ*।
'ਨਿਸ[1] ਬਾਸੁਰ[2] ਦੇ ਦਾਨ ਮਹਾਨਾ। ਵਡ ਦਾਨੀ ਹੈ ਭੂਪ ਸਮਾਨਾ ॥ ੬ ॥
ਤੁਰਕਨ ਕੇ ਪੈਸੇ ਬਹੁ ਖੋਵਹਿ। ਰੈਚਕ[3] ਤ੍ਰਾਸ[4] ਰਿਦੇ ਨਹਿੰ ਹੋਵਹਿ।
ਜਾਨਤਿ ਹੈਂ ਹਮ ਕਾਲਿ[5] ਕਿ ਆਜੁ[6]। ਨਾਨਕ ਜਾਵਹਿ ਹਜਾਂ[7] ਤੇ ਭਾਜੁ[8]
॥ ੭ ॥ ਦੋਹਰਾ ॥ ਤੁਰਕਨ ਤਸਕਰ[9]ਹੋਇਕੈ ਜਾਵਹਿਗੋ ਜਬ ਭਾਜਿ। ਗਹਿ ਲੇਵਹਿੰ ਜੈਰਾਮ ਕੋ ਜਾਇ ਤਾਂਹਿ ਕੀ ਲਾਜ[10] ॥ ੮ ॥ ਚੌਪਈ ॥ ਜੋ ਮਤਿ-
ਮੰਦ ਹਿਤੂ ਜੈਰਾਮਾ[11]। ਮਿਲ ਕਰਿ ਚਲਿ ਆਏ ਤਿਹ ਧਾਮਾ। ਬੋਲਿ[12]
ਇਕਾਕੀ[13] ਕਰਿ ਲੇ ਬੈਸੇ। ਕਹੈਂ 'ਨਿਚਿੰਤ ਰਹੈਂ ਤੂੰ ਕੈਸੇ ?॥ ੯ ॥ ਨਿਤ
ਪ੍ਰਤਿ[14] ਜੋ ਖੋਵਤਿ ਅਤਿ ਦਰਬਾ। ਸੋ ਸਮਝਹੁ ਉਰ ਅਪਨੇ ਸਰਬਾ।
ਬਾਦ[15] ਖੋਇ ਸੋ† ਜਾਇ ਪਲਾਈ[16]। ਸਗਰੋ ਝਗਰਾ ਤੁਝ ਗਰ[17] ਪਾਈ
॥ ੧੦ ॥ ਸੋ ਖਰਚਨ ਕੋ ਲਖਤਿ ਅਸਾਨਾ[18]। ਤੁਝ ਕੋ ਮੁਸ਼ਕਲ ਬਨਹਿ ਮਹਾਨਾ[19]। ਭੂਪਤਿ[20]ਪੂਰ ਲੇਹਿ[21] ਨਿਜ ਲੇਖਾ। ਚਲਹਿ ਇਲਾਜ ਨ, ਤੂੰ
ਦੇਂ ਸੇਖਾ[22] ॥ ੧੧ ॥ ਦੀਰਘਦਰਸ਼ੀ[23] ਜੋ ਮਤਿਵਾਨਾ। ਕਰਹਿ ਨ ਅਸ ਪ੍ਰਕਾਰ[24] ਧਨ ਹਾਨਾ। ਬਾਲ ਸਖਾਈ ਕੋ ਲਖਿ ਮੀਤਾ। ਹੋਰਨੋ ਹੋਤਿ ਹੋਤ ਵਿਪਰੀਤਾ[25] ॥੧੨॥ ਸਹਿ ਨ ਸਕੇ ਹਮ ਇਹ ਮਨ ਮਾਂਹੀ । ਅਪਰ ਹੇਤ-
ਕੋ[26] ਜਾਨਹੁ ਨਾਂਹੀ। ਤੁਝ ਸਮਝਾਵਨ ਕੋ ਮਿਲਿ ਆਏ। ਕਰਹੁ ਆਪ ਜੈਸੇ ਮਨ ਭਾਏ' ॥ ੧੩ ॥ ਪਾਵਸ ਸਮ[27] ਪਿਸ਼ਨਨਿ[28] ਕੀ ਬਾਨੀ। ਚਿੰਤ ਆਪਗਾ ਕੀਨਿ ਮਹਾਨੀ[29] । ਕਮਲ ਕੋਮਲੇ ਮਨ ਜੈਰਾਮੁ । ਉਖਰਨੋ ਧੀਰਜ ਮੂਲ ਅਥਾਮੁ[30] ॥ ੧੪ ॥ ਯਤਨ ਤੀਰ[31] ਕਿਤ ਪਾਯਤਿ ਨਾਂਹੀ[32]।
ਬਹਨੋ ਪ੍ਰਵਾਹਿ ਗਟੀ ਕੇ ਮਾਂਹੀ[33]। ਅਸ ਕਹਿ ਗਮਨੇ ਅਪਨ ਨਿਕੇਤਾ। ਹੁਤੇ ਜੁ ਮੂਰਖ ਦੁਸ਼ਟ ਅਚੇਤਾ ॥ ੧੫ ॥ ਬੈਸਹਿ[34] ਸਦਨ ਨੀਵ ਕਹਿ

[1]ਰਾਤ। [2]ਦਿਨ। [3]ਥੋੜਾ ਭੀ। [4]ਡਰ। [5]ਕਲ੍ਹ। [6]ਅੱਜ। [7]ਦਿਓਂ। [8]ਦੌੜ ਜਾਏਗਾ। [9]ਚੋਰ [10]ਪਤਿ। [11](ਪਰੰਤੂ) ਜੈਰਾਮ ਦੇ ਹਿਤੂ ਸਨ। [12]ਸੱਦਕੇ। [13]ਇਕੱਲਾ। [14]ਹਰ ਰੋਜ਼ [15]ਬਿਰਥਾ। [16]ਦੌੜ ਜਾਏਗਾ। [17]ਤੇਰੇ ਗਲ। [18]ਸੋਖਾ ਸਮਝਦਾ ਹੈ। [19]ਬੜੀ। [20]ਨਬਾਬ [21]ਪੂਰਾ ਕਰ ਲਏਗਾ। [22]ਬਾਕੀ ਤੈਨੂੰ ਭਰਨੀ ਪਊ। [23]ਦੂਰੰਦੇਸ਼। [24]ਇਸ ਤਰ੍ਹਾਂ। [25]ਤੁਝੇ ਹਿਤ (ਭਲੇ) ਦੇ ਉਲਟ ਹੁੰਦਾ ਦੇਖਕੇ। [26]ਹੋਰ ਸਬੱਬ ਕੋਈ। [27]ਬਰਸਾਤ ਵਰਗੀ। [28]ਚੁਗਲਾਂ [29]ਚਿੰਤਾ ਦੀ ਨਦੀ ਵੱਡੀ ਕਰ ਦਿੱਤੀ। [30]ਅਰੋਕ। [31]ਜਤਨ ਰੂਪੀ ਕਿਨਾਰਾ। [32]ਕਿਤੇ ਮਿਲਦਾ ਨਹੀਂ। [33]ਗਿਣਤੀਆਂ (ਸੋਚਾਂ) ਰੂਪੀ ਪ੍ਰਵਾਹ ਵਿੱਚ ਰੁੜ੍ਹ ਗਿਆ। [34](ਜੈਰਾਮ) ਬੈਠਦਾ ਹੈ।

*ਪਾ:—ਕਰਤ ਵਿਚਾਰਾ। †ਪਾ:—ਜੋ।

ਗ੍ਰੀਵਾ[1]। ਮਨਹੁ ਬਨਜੋ ਚਿੰਤਾ ਕੀ ਸੀਵਾ[2]। ਨਿਸਿ ਦਿਨ ਬੀਤੇ ਗਿਨਤਨੋ ਗਿਨਤੀ। ਕਰੈ ਦੀਨ ਹ੍ਵੈ ਪ੍ਰਭੁ ਸੋਂ ਬਿਨਤੀ॥ ੧੬॥ ਉਰ ਅੰਤਰ ਮਾਨਤਿ ਬਹੁ ਖੇਦਾ। ਵਹਿਰ[3] ਨ ਕਿਸ ਢਿਗ ਭਾਖਹਿ[4] ਭੇਦਾ। ਜਬੈ ਨਾਨਕੀ ਦਸ਼ਾ ਬਿਲੋਕੀ। ਹਰਖ ਹੀਨ ਪਤਿ ਕੀ ਮਤਿ ਸ਼ੋਕੀ[5]॥ ੧੭॥ ਰਿਦੈ ਗੁਨਹਿੰ[6]–ਕੋ ਭਯੋ ਕੁਕਾਜੂ। ਚਿੰਤਮਾਨ ਹ੍ਵੈ ਬੈਠਨੋ ਆਜੂ[7]–।ਤੁਲਸਾਂ ਦਾਸੀ ਭੇਵ[8] ਜਨਾਯਾ। 'ਸੁਨਹੁ ਬਧੂ! ਮੈਂ ਜਸੋਂ ਲਖਿ ਪਾਯਾ[9]॥ ੧੮॥ ਏਕ ਦਿਵਸ ਮਿਲਿ ਮਨੁਜ[10] ਭਲੇਰੇ। ਮੈਂ ਅਵਿਲੋਕੇ[11] ਆਵਤਿ ਡੇਰੇ। ਤਾਂ ਦਿਨ ਤੇ ਇਹ ਚਿੰਤਾ ਮਾਨਾ। ਕੋ ਜਾਨਹਿ ਕਸ ਤਿਨਹਿੰ ਬਖਾਨਾ[12]॥ ੧੯॥ ਸੁਨਤਿ ਨਾਨਕੀ ਸੁਮਤਿ ਸਜੂਤੀ[13]। ਲਖਿ ਲੀਨੀ[14]–ਕੀਨੀ ਕਿਨ ਦੂਤੀ–। ਨਿਕਟਿ ਬੈਠਿ ਪਤਿ ਕੋ ਸਮਝਾਯਾ। 'ਕਿਉਂ ਉਰ ਭਰਮੇ ਤੁਮ ? ਸੁਖਦਾਯਾ ! ॥੨੦॥ ਪੂਰਬ ਪਤਾ ਲਯੋ[15] ਭਲਿ ਦੇਖੀ। ਉਰ ਮਹਿੰ ਸ਼ਰਧਾ ਧਰਹੁ ਵਿਸ਼ੇਖੀ[16]। ਸਭਿ ਅਨਜਾਨ ਭਨਹਿੰ ਜੇ ਮਾਨਵ। ਤਿਨਕੇ ਭੇਵ ਮੰਦ ਨਹਿੰ ਜਾਨਵ[17]॥ ੨੧॥ ਇਸ ਪ੍ਰਕਾਰ ਕਹਿ ਬਹੁ ਸਮਝਾਵਹਿ। ਤਦਪਿ ਜਰਾਮ ਨ ਚਿੰਤਾ ਜਾਵਹਿ। ਮਨ ਮਹਿੰ ਬਸੀ ਪਿਸ਼ਨ[17] ਕੀ ਬਾਨੀ। ਬਿਨ ਸ਼ਤਿ ਦੇਖੇ ਹੋਇ ਨ ਹਾਨੀ[18]॥ ੨੨॥ ਸ਼੍ਰੀ ਨਾਨਕ ਤਬ* ਅੰਤਰ-ਜਾਮੀ। ਲਖਿ ਲੀਨੀ ਦੂਤਨ ਕੀ[19] ਖਾਮੀ[20]। ਪੁਨ ਜਰਾਮ ਚਿੰਤਾਤੁਰ ਚੀਨਾ[21]। ਜਿਹ ਮਨ ਪਿਸ਼ਨਨਿ[22] ਬਾਨੀ ਭੀਨਾ॥ ੨੩॥ ਤਾਂਕੀ ਚਿੰਤਾ ਹਤਨੇ ਹੇਤਾ[23]। ਗਮਨੇ ਸ਼੍ਰੀ ਬੇਦੀ ਕੁਲਕੇਤਾ। ਸਦਨ ਜਾਇ ਸਾਦਰ[24] ਦੁਖ ਕਦਨਾ। ਬੈਸੇ ਮੰਚ[25] ਪਰ ਪੰਕਜ ਬਦਨਾ[26]॥ ੨੪॥ ਮਧੁਰ[27] ਮ੍ਰਿਦੁਲ ਬੋਲੇ ਮੁਖ ਬਾਨੀ। ਜਨੁ ਚਿੰਤਾ ਰੁਜ ਚੂਰਨ ਸਾਨੀ[28]। 'ਜੀਜਾ ਜੀ ! ਲੇਖਾ ਕਰਿਵਾਈਏ। ਸਭਿਹਿ ਹਿਸਾਬ ਨਿਵਾਬ ਦਿਵਾਈਏ॥ ੨੫॥ ਬੀਤੇ

---

[1]ਗਿੱਚੀ ਨੀਵੀਂ ਕਰਕੇ। [2]ਸੀਂ, ਹੱਦ। [3]ਬਾਹਰ। [4]ਨਹੀਂ ਆਖਦਾ। [5]ਸ਼ੋਕ ਮਈ। [6]ਸੋਚਦੀ ਹੈ। [7]ਅੱਜ। [8]ਭੇਦ। [9]ਮੈਂ ਜਿਵੇਂ ਸਮਝਿਆ ਹੈ। [10]ਮਨੁਖ। [11]ਡਿੱਠੇ। [12]ਅਕਲ ਵਾਲੀ ਨੇ। [13]ਜਾਣ ਲੀਤੀ। [14]ਪਤੀਆ ਲੀਤਾ ਸੀ। [15]ਬਹੁਤ। [16]ਉਨ੍ਹਾਂ (ਗੁਰੂ ਜੀ) ਦਾ ਭੇਦ ਮੰਦ (ਮਤੀ) ਨਹੀਂ ਜਾਣਦੇ। [17]ਚੁਗਲਾਂ। [18]ਬਿਨਾ ਸੱਚੀ ਗਲ ਦੇਖੇ ਦੇ ਦੂਰ ਨਹੀਂ ਹੁੰਦੀ। [19]ਚੁਗਲਾਂ ਦੀ। [20]ਕਚਿਆਈ। [21]ਵੇਖਿਆ। [22]ਚੁਗਲਾਂ ਦੀ। [23]ਨਾਸ਼ ਕਰਨ ਵਾਸਤੇ। [24]ਆਦਰ ਨਾਲ। [25]ਪਲੰਘ। [26]ਕਵਲ ਮੁਖ ਵਾਲੇ। [27]ਮਿੱਠੀ। [28]ਮਾਨੋਂ ਚਿੰਤਾ ਰੋਗ ਨੂੰ ਚੂਰਨ ਸਮਾਨ ਹੈ।

*ਪਾ:–ਸਭ।

ਬਹੁ ਬਾਸੁਰ ਬਿਨ ਲੇਖੇ। ਕਰਿਵਾਵਹੁ ਨਿਕਸਹਿ ਕਛੁ ਸ਼ੇਖੇ[੧]। ਸੁਨਿ ਜੈਰਾਮ ਰਿਦੇ ਹਰਿਖਾਯੋ । ਜਨੁ ਸ਼ਰਧਾ ਧਨੁ[੨] ਖੋਯੋ ਪਾਯੋ ॥ ੨੬। ਹੁਤੀ ਚਿੰਤ ਜਾਂਕੀ ਦਿਨ ਰਾਤੀ । ਅਕਸਮਾਤ[੩] ਸੋ ਬਨੀ ਸੁਹਾਤੀ। ਲੈ ਨਿਦੇਸ[੪] ਗਾ ਪਾਸ ਨਰੇਸ਼ਾ[੫] । ਪੋਸ਼ਿਸ਼[੬] ਪਹਿਰ ਕਿਯੇ[੭] ਸ਼ੁਭ[੮] ਬੇਸਾ[੯] ॥ ੨੭ ॥ ਨਿਕਟਿ ਬੈਠਿ ਕਹਿ 'ਸੁਨ ਨ੍ਰਿਪ ਲੋਦੀ ! ਕਰਨੋ ਹਿਸਾਬ ਚਹਿਤਿ ਤੁਮ ਮੋਦੀ। ਕਾਲ ਬਿਸਾਲ[੧੦] ਬਿਤਨੋ ਬਿਨ ਲੇਖੇ। ਆਮਦ ਖਰਚ ਉਚਿਤ ਅਬ ਦੇਖੇ' ॥ ੨੮ ॥ ਪੂਰਬ[੧੧] ਦੌਲਤ ਖਾਂ ਢਿਗ ਦੂਤੀ[੧੨]। ਦੁਸ਼ਟ ਲੋਕ ਮਿਲਿ ਕਰਤਿ ਬਹੂਤੀ[੧੩]।'ਸਰਬ ਦਰਬ ਕੋ ਖੋਕਰਿ ਨਾਨਕ। ਹੋਇ ਪਲਾਇਨ[੧੪] ਕਥਹਿ ਅਚਾਨਕ[੧੫] ॥ ੨੯ ॥ ਸੁਨਤਿ ਜਰਾਮ ਬਚਨ ਕ੍ਰਿਪਾਲਾ[੧੬] । ਬੋਲਨੋ 'ਸੰਸਾ ਮੁਝਹਿ ਬਿਸਾਲਾ[੧੭] । ਲੇਖੇ ਤੇ ਸੋ ਹੋਇ ਬਿਨਾਸ਼ੀ[੧੮]। ਬੋਲਿ ਲੇਹੁ ਤਾਂਕੋ ਮਮ ਪਾਸੀ' ॥੩੦॥ ਨਿੱਧਾ ਦਿਜ ਜੈਰਾਮ[੧੯] ਪਠਾਯਾ[੨੦] । ਆ ਨਿੱਧੇ ਯਾ ਬਚਨ ਅਲਾਯਾ* ।'ਚਲਹੁ ਆਪ ਕਰਿ ਲੀਜੋ ਲੇਖਾ। ਨ੍ਰਿਪ ਬੁਲਾਇ ਜਿਹ ਸਭਾ ਵਿਸ਼ੇਖਾ' ॥ ੩੧ ॥ ਕਹਿ ਬਾਲਾ ਸ਼੍ਰੀ ਅੰਗਦ ਪੂਰਨ ! ਸੁਨਹੁ ਤਯਾਰ ਭਏ ਤਬ ਤੂਰਨ। ਵਹੀ ਬਿਸਾਲ[੨੧] ਦੀਨਿ ਮੁਝ ਹਾਥਾ। ਗਮਨ ਕਿਯੋ ਨ੍ਰਿਪ ਢਿਗ ਜਗਨਾਥਾ ॥ ੩੨ ॥ ਮੰਦ ਮੰਦ ਸੁੰਦਰ ਗਤਿ[੨੨] ਭਾਰੀ। ਪਹੁੰਚਤਿ ਭੇ ਤਬ ਸਭਾ ਮਝਾਰੀ। ਕਾਜ਼ੀ ਖਾਨ ਦਿਵਾਨ ਮੁਲਾਨੇ। ਜਹਿੰ ਬੈਸੇ ਨੀਕੇ ਕਰਿ ਬਾਨੇ[੨੩] ॥ ੩੩ ॥ ਸਭਿਨਿ ਸ਼ਿਰੋਮਨਿ ਦੌਲਤ ਖਾਨਾ। ਸੇਵਹਿੰ ਜਾਂਹਿ ਸੁਭਟ[੨੪] ਬਿਧਿ ਨਾਨਾ । ਤਹਾਂ ਹੋਇ ਠਾਢੇ ਸੁਖ ਧਾਮਾ[੨੫]। ਬਿਧਿ ਨੀਕੀ ਸੋਂ ਕੀਨਿ ਸਲਾਮਾ ॥ ੩੪ ॥ ਸ਼੍ਰੀ ਗੁਰੁ ਦਿਸ਼ਿ ਨ੍ਰਿਪ ਦ੍ਰਿਸ਼ਟਿ ਬਿਲੋਕੀ। ਜਾਂਕੀ ਮਤਿ[੨੬] ਸ਼ਰਧਾ ਤੇ ਢੋਕੀ। ਬੂਝਤਿ ਭਾ[੨੭] 'ਤੁਮਾਰ ਕੋ ਨਾਮਾ ? ਭਨੀਏ ਕੋ ਮੋਦੀ ਅਭਿਰਾਮਾ[੨੮] !'॥੩੫॥ਕਮਲ ਨੈਨ ਸੁਨਿ ਗਿਰਾ ਉਚਾਰੀ। 'ਅਹੈ ਨਾਮ ਨਾਨਕ

---

[੧]ਬਾਕੀ [੨]ਮਾਨੋ ਸ਼ਰਧਾ ਰੂਪੀ ਧਨ। [੩]ਅੱਚਣਚੇਤ। [੪]ਆਗਜਾ । [੫]ਰਾਜੇ ਦੇ । [੬]ਪੁਸ਼ਾਕ । [੭]ਕਰਕੇ । [੮]ਚੰਗਾ । [੯]ਲਿਬਾਸ । [੧੦]ਬਹੁਤ । [੧੧]ਪਹਿਲਾਂ । [੧੨]ਚੁਗਲੀ । [੧੩]ਬਹੁਤੀ । [੧੪]ਦੌੜ ਜਾਏਗਾ । [੧੫]ਅੱਚਣਚੇਤ । [੧੬]ਰਾਜਾ ਨੇ ਜੈਰਾਮ ਦੀ ਗਲ ਸੁਣਕੇ । [੧੭]ਬੜਾ । [੧੮](ਸੰਸਾ) ਦੂਰ ਹੋ ਜਾਏਗਾ । [੧੯]ਜੈਰਾਮ ਨੇ । [੨੦]ਘੱਲਿਆ । [੨੧]ਵੱਡੀ । [੨੨]ਟੋਰ। [੨੩]ਲਿਬਾਸ। [੨੪]ਸੂਰਮੇ । [੨੫]ਭਾਵ ਗੁਰੂ ਜੀ । [੨੬]ਬੁੱਧੀ । [੨੭]ਪੁੱਛਣ ਲੱਗਾ । [੨੮]ਸੁੰਦਰ ।

*ਪਾ:—ਆਇ ਨਿਖਦਜਾ ਬਚਨ ਅਲਾਯਾ । ਨਿਖਦਜਾ=ਹਟੀ (ਉੜੇ) ।

ਨਿਰੰਕਾਰੀ'। 'ਮੈਂ ਨਹਿੰ ਸਮਝੋ ਕਹਯੋ ਤੁਮਾਰੋ। ਸੰਗ ਮਾਯਨੇ[1] ਫੇਰ ਉਚਾਰੋ' ॥ ੩੬ ॥ ਤਬ ਜਰਾਮ ਬੋਲਯੋ ਮਤਿਸਾਲੀ[2]। 'ਬੀਚ ਪਾਰਸੀ ਰੀਤਿ ਸਮ੍ਹਾਲੀ। ਬੇਸ਼ੁਬਹਾ ਜੋ ਬਿਨਾ ਨਮੂਨੇ[3]। ਬੇਚਗੂਨ[4] ਯਜ਼ਦਾਂ[5] ਬੇਚੂਨੇ[6] ॥੩੭॥ 'ਨੇਤਿ ਨੇਤਿ' ਕਹਿ ਬੇਦ ਕਤੇਬਾ। ਲਖਯੋ ਨ ਕਿਨਹੂੰ ਕਰਤਿ ਹਿਸੇਬਾ। ਕਰਨਹਾਰ ਤਾਂ ਸਿਫਤੀ[7] ਬੰਦਾ। ਮੈਂਹੋਂ ਕਹਿ ਨਾਨਕ ਸੁਖਕੰਦਾ' ॥ ੩੮ ॥ ਬਿਗਸਾ ਬਹੁ ਨਬਾਬ ਸੁਨਿ ਬਾਨੀ। ਮਤਿ ਜਾਂਕੀ ਬਿਸ਼ਿਯਨਿ ਲਪਟਾਨੀ। ਕਰਤਿ ਕੁਤਰਕਹਿ[8] ਬੋਲਯੋ ਬੈਨਾ। 'ਮੋਦੀ ਬਨਾਹ ਲਯੋ ਕਿਤ[9]ਕੈ ਨਾ[10]?'॥੩੯॥ਕਹਿ ਜਰਾਮ 'ਅਬ ਲੌ ਨ ਬਿਵਾਹਾ। ਭਾ ਸਨਬੰਧ ਆਇ ਹੈ ਸਾਹਾ। ਤਵ ਪ੍ਰਤਾਪ ਕੋ ਪਾਇ ਅਲੇਖਾ[11]। ਹੋਇ ਬਨਾਹ ਅਬ ਕਛੁ ਨ ਬਿਲੇਖਾ[12] ॥ ੪੦ ॥ ਅਸ[13] ਸੁਨਿ ਬੋਲਯੋ ਦੌਲਤ ਖਾਨਾ। 'ਸਿਫਤੀ ਬੰਦਾ ਨਿਜਹਿ ਵਖਾਨਾ। ਸੋ ਸਤਿ ਬਾਤ ਤਬਹਿ ਲੌ ਬਰਨੀ[14]। ਜਬ ਲੌ ਘਰ ਮੈਂ ਆਇ ਨ ਤਰੁਨੀ[15] ॥ ੪੧ ॥ ਜਤੀ ਸਤੀ ਤਪਸੀ ਰਿਖਿ ਜੇਤੇ। ਪਾਰ ਨ ਪੱਯੋ ਜਿਨਹਿੰ ਗਿਨੇ ਤੇ। ਦਰਸ ਅੰਗਨਾਂ[16] ਜਾਰ[17] ਮਹਾਨਾ[18]। ਫਸੇ ਨ ਨਿਕਸਹਿ ਅਤਿ ਬਲਿ-ਵਾਨਾ' ॥੪੨॥ ਬੋਲੇ ਨਾਨਕ ਸੁਨਤਿ ਕੁਤਰਕਾ। ਖੰਡਨ ਹਿਤ ਆਸ਼ੇ[19] ਤਿੰਹ ਉਰਕਾ[20]। 'ਜਿਨ ਕੋ ਮਨ ਹਰਿ ਪ੍ਰੇਮਹਿ ਪੂਰਾ। ਨਿਸ ਬਾਸੁਰ ਕਬ ਹੋਇ ਨ ਉਰਾ[21] ॥ ੪੩ ॥ ਤਿਨਕੇ ਮਨ ਕਨਾ ਨਾਰਿ[22] ਮਲੀਨੀ। ਭਾਵਤਿ ? ਜੋ ਦੁਰਗੰਧਹਿ[23] ਭੀਨੀ। ਅਸਤ[24] ਰਕਤ[25] ਮੱਜਾ[26] ਪਲ[27] ਬਾਰਾ[28]। ਕਰਹਿ ਪ੍ਰੀਤਿ ਜੋ ਬਿਨਾ ਵਿਚਾਰਾ[29] ॥ ੪੪ ॥ ਜੋ ਵਿਚਾਰ ਕਰਿ ਦੇਖਹਿ ਗਯਾਨੀ। ਏਕਹਿ ਵਸਤੁ ਨ ਨੀਕੀ ਜਾਨੀ। ਤਾਂਤੇ ਤਾਂਕੀ ਕਰਤਿ ਨ ਪ੍ਰੀਤਾ*। ਭਜਹਿੰ ਮਕੰਦ ਸੁਖਦ ਕੋ ਚੀਤਾ[30] ॥ ੪੫ ॥ ਦੌਲਤ ਖਾਂ

[1]ਅਰਥ ਸਣੇ। [2]ਬੁੱਧੀ ਦਾ ਘਰ। [3]ਨਿਰਸੰਸੇ ਜੋ ਅਦੁਤੀ ਹੈ (ਅ) ਜੋ ਅਮੋਲਕ ਤੇ ਰੂਪ ਤੋਂ ਰਹਿਤ ਹੈ। [ਫਾ: ਬੇ ਸ਼ੁਬਹਾ=ਨਿਰਸੰਸੇ। (ਅ) ਬੇਸ਼ੇ ਬਹਾ=ਅਮੋਲਕ]। [4]ਕਾਰਣ ਤੋਂ ਰਹਿਤ। [5]ਖੁਦਾ। [6]ਬੇਮਿਸਾਲ। [7]ਉਸਦਾ ਸਿਫਤ ਕਰਨ ਹਾਰਾ। [8]ਹੁੱਜਤ। [9]ਕਿਤੇ। [10]ਕਿ ਨਹੀਂ? [11] ਆਸਰਾ। [12]ਦੇਰ ਨਹੀਂ। [13]ਇਸਤਰ੍ਹਾਂ। [14]ਕਹੀ। [15]ਇਸਤ੍ਰੀ। [16]ਇਸਤ੍ਰੀ ਦਾ ਦਰਸ਼ਨ। [17]ਜਾਲ ਜੋ। [18]ਬੜਾ ਵਡਭਾਗੀ। [19]ਮਤਲਬ। [20]ਉਸਦੇ ਰਿਦੇ ਦਾ। [21]ਖਾਲੀ। [22]ਇਸਤ੍ਰੀ। [23]ਬਦਬੋ ਅਤੇ। [24]ਹੱਡ। [25]ਲਹੂ। [26]ਮਿੱਝ। [27]ਮਾਸ। [28]ਵਾਲਾਂ (ਨਾਲ ਭੀਨੀ ਹੈ)। [29]ਕਰਦੇ ਹਨ ਪ੍ਰੀਤੀ, ਜੋ ਵਿਚਾਰ ਹੀਨ ਹਨ। [30]ਮੁਕਤੀ ਦਾਤੇ ਸੁਖਦਾਈ ਨੂੰ ਚਿੱਤ ਵਿਚ ਭਜਦੇ ਹਨ। *ਇਥੇ ਇਸਤ੍ਰੀ ਦੀ ਨਿੰਦਯਾ ਨਹੀਂ ਹੈ, ਪਰ ਵਿਸ਼ਨਾਂ ਦੀ ਪ੍ਰੀਤ ਨਾਲੋਂ ਸਾਈਂ ਦੀ ਪ੍ਰੀਤਿ ਦੀ ਵਿਸ਼ੇਸ਼ਤਾ ਦਰਸਾਈ ਹੈ।

ਲਖਿ ਦਿਢ ਪਰਤੀਤਾ। ਬੋਲਸੋ ਖੋਇ ਦਰਬ[1] ਤੂੰ ਨੀਤਾ[2]। ਮੋ ਸੋਂ ਕਹਹਿਂ ਆਇ ਨਰ ਕੂਰਾ[3]। ਅਬ ਲੇਖਾ ਕਰਿ ਦੀਜੈ ਪੂਰਾ[4] ॥ ੪੬ ॥ 'ਸੁਨਹੁ ਨ੍ਰਿਪਤਿ! ਨਿਜ ਕਰੀਏ ਲੇਖਾ। ਦੇਹੁ ਦਰਬ ਨਿਕਸੈ ਮੁਝ ਸ਼ੇਖਾ[5]। ਭਨਤਿ[6] ਪਿਸ਼ਨ[7] ਤਬ ਨਿਰਨਾ ਕਰੀਏ। ਝੂਠ ਸਾਚ ਕੋ ਰਿਦੈ ਵਿਚਰੀਏ' ॥ ੪੭ ॥ ਦੌਲਤ ਖਾਨ ਤਬਹਿ ਭੂਪਾਲਾ। ਇਕ ਬੁਲਾਇ ਲੇਖਕ[8] ਤਤਕਾਲਾ। ਬੋਲਸੋ ਤਿਹ ਸੋਂ 'ਸੇਖੜਾ[9] ਕੀਜੈ । ਆਮਦ ਖਰਚ ਸਭਿਹਿ ਗਿਨਿ ਲੀਜੈ ॥ ੪੮ ॥ ਬਹੁਤ ਦਿਵਸ ਕਾ ਹੈ ਯਹਿ ਲੇਖਾ। ਕਿਹ ਦਿਸ਼ ਨਿਕਸਹਿ ਸਰਸਹਿ[10] ਸ਼ੇਖਾ[11]। ਆਨਿ ਆਨਿ ਤੁਮ ਨੀਤ ਉਚਾਰੋ[12]। –ਮੋਦੀ ਖੋਵਤਿ ਦਰਬ ਤੁਮਾਰੋ–॥੪੯॥ ਲੇਹੁ ਸੰਭਾਰਿ ਰੀਤਿ ਅਬ ਨੀਕੀ। ਕਰੀਏ ਬਾਤ ਭਾਵਤੀ ਜੀਕੀ' । ਨਵੀਸਿੰਦ[13] ਸੁਨਿ ਜਾਦੋਰਾਈ[14]। ਗੁਨਤਿ ਰਿਦੈ[15] –ਹੋਈ ਮਨ ਭਾਈ ॥ ੫੦ ॥ ਇਨ ਜੋ ਧਨ ਬਹੁ ਬਾਦ[16] ਗਵਾਯਾ। ਉਠਨਿ ਨ ਦੇਉਂ ਲੇਉਂ ਇਹ ਥਾਯਾ[17]। ਬਹੁਰਿ ਨ ਬੈਸਹਿ ਮੋਦੀਖਾਨੇ। ਦਈ ਨ ਰਿਸ਼ਵਤ ਹਮੈਂ ਨ ਜਾਨੇ–॥ ੫੧ ॥ ਮਿਲਿ ਬੈਸੇ ਦੋਨੋ ਇਕ ਥਾਨਾ। ਲੇਖਾ ਹੋਵਨਿ ਲਗੋ ਮਹਾਨਾ[18]। ਪ੍ਰਥਮ ਲਿਖਾਯੋ ਆਮਦ ਦਰਬਾ । ਲਯੋ ਨ੍ਰਿਪਤ ਢਿਗ ਤੇ ਜੋ ਸਰਬਾ ॥ ੫੨ ॥ ਲਿਖਨਿ ਲਗੇ ਪੁਨਿ ਖਰਚ ਮਹਾਨਾ । ਜਿਹ ਕੋ ਅੰਤ ਕਠਨ ਵਿਧਿ ਜਾਨਾ। ਮਹਾਂ ਕੁਟਿਲ ਬਹੁ ਪਾਇ ਅਰਾਵਨ[19]। ਕ੍ਰੂਰ[20]ਬਚਨ ਕਹਿ ਹੋਤ[21] ਡਰਾਵਨ ॥੫੩॥ਗਰਬ ਕਰਹਿ ਜਿਉ ਰਿੰਛਣਜੋਤੀ[22]। ਰਵਿਹਿ[23] ਦਬਾਵਹਿ[24]ਨਿਜਹਿ ਉਦੋਤੀ[25]। ਮਹਾਂ ਮੰਦਮਤਿ ਜਾਂਨਹਿ ਨਾਂਹੀ।–ਇਹ ਕਰਤਾਰ ਰੂਪ ਭਵ[26]ਮਾਂਹੀ–॥੫੪॥ ਪੰਚ ਦਿਵਸ ਲੌ ਲੇਖਾ ਭਾਰਾ। ਕਰਤਿ ਬਾਦ[27]ਬਹੁ ਲਿਖਨੋ ਗਵਾਰਾ। ਗਿਨੇ ਤੀਨ ਸੈ ਬਹੁਰ ਇਕੀਸਾ । ਲੈਨੋ ਸੇਖੂ[28]ਸ੍ਰੀ ਜਗਦੀਸਾ* ॥੫੫ ॥ ਕੂਰ[29] ਬਿਸੁਰਤਿ[30] ਮੂਰਖ ਮਾਨੀ। ਬੂਝ

---

[1]ਧਨ। [2]ਰੋਜ਼। [3]ਬਹੁਤ। [4]ਬਾਕੀ। [5]ਆਖਦੇ ਹਨ ਜੋ। [6]ਚੁਗਲ। [7]ਮੁਨਸ਼ੀ। [8]ਗਿਣਤੀ। [9]ਵਾਧਾ। [10]ਬਾਕੀ। [11]ਨਿੱਤ ਕਹਿੰਦੇ ਹੋ। [12]ਮੁਨਸ਼ੀ। [13]ਜਾਦੋ ਰਾਇ ਨਾਮ ਸੀ ਉਸਦਾ। [14]ਸੋਚਦਾ ਹੈ। [15]ਬਿਰਥਾ। [16]ਇਸੇ ਥਾਂ ਰਖਾ ਲਵਾਂਗਾ। [17]ਬੜਾ। [18]ਅਖਾਉਤੀਆਂ। [19]ਕਤਰੇ। [20]ਵਾਸਤੇ। [21]ਟਿਟਾਣਾ। [22]ਸੂਰਜ ਨੂੰ। [23]ਦਬਾ ਦੇ। [24]ਅਪਣੀ ਰੌਸ਼ਨੀ ਨਾਲ। [25]ਸੰਸਾਰ। [26]ਛਰਗੜਕੇ। [27]ਬਾਕੀ। [28]ਬਹੁਤ। [29]ਭੁਲਦਾ ਹੈ।

*ਪਾ:–ਲੈਨੋ ਸ਼ੇਖ ਸੁ ਸ਼੍ਰੀ ਜਗਦੀਸਾ।

ਗਯੋ ਤਤਛਿਨ ਬਿਨ ਪਾਨੀ।–ਮਮ ਅਭਿਲਾਖਾ[1] ਰਾਖਨਿ ਊਰਾ[2]। ਸੇਖ ਨਿਕਾਸੇ[3] ਭਯੋ ਨ ਪੂਰਾ[4] ॥੫੬॥ ਬਾਰ ਬਾਰ ਨ੍ਰਿਪ ਤੇ ਧਨ ਲੀਨਾ। ਨਿਸ ਦਿਨ ਅਧਿਕ ਲੁਟਾਵਨ ਕੀਨਾ। ਲੈਨਹਾਰ ਧਨ ਰਹਜੋ[5] ਬਹੋਰੀ[6]। ਅਚਰਜ ਲਖਿ ਨ ਸਕਤਿ ਮਤਿ ਮੋਰੀ–॥੫੭॥ ਗਮਨਜੋ ਸਦਨ ਬਦਨ ਬਹੁ ਲਾਜਾ[7]। ਦਯੋ ਨ ਉੱਤਰ ਕੋ ਢਿਗ ਰਾਜਾ[8]। ਆਪਨ[9] ਅਪਨੀ ਪੰਕਜ ਲੋਚਨ। ਆਨ ਬਿਰਾਜੇ ਬੰਧ ਬਿਮੋਚਨ[10] ॥੫੮॥ ਸਰਿਤਾ ਚਿੰਤ[11] ਚੀਤ ਜੈਰਾਮਾ। ਬਹਜੋ ਜਾਤਿ ਥੋ ਆਠੋ ਜਾਮਾ[12]। ਸੁਨੀ ਗਿਰਾ ਉਰ ਹਰਖਹਿ ਕਰਨੀ। ਭਯੋ ਧੀਰ[13] ਪਾਈ ਜਨੁ[14] ਤਰਨੀ[15] ॥ ੫੯ ॥ ਤੂਰਨ ਗਮਨਜੋ ਨਿਕਟਿ ਨ੍ਰਿਪਾਲਾ। ਬੋਲਜੋ ਬਾਨੀ ਬਿਸਦ ਬਿਸਾਲਾ[16]। 'ਪੰਜ ਦਿਵਸ ਲੌ ਲੇਖਾ ਕੀਨੋ ਸਗਰੋ ਅਬ ਪੂਰਨ ਭਾ ਚੀਨੋ'॥੬੦॥ਸੁਨਿ ਬੂਝਤਿ[17] ਨ੍ਰਿਪ ਸੇਸੈ ਜਾਸੂ[18]।'ਕਿਸ ਕੀ ਸ਼ੇਸ਼[19]ਰਹੀ ਕਿਸ ਪਾਸੂ?'ਕਹਿ ਜਰਾਮ'ਸੁਧ ਮੋਹਿ ਨ ਸਾਰੀ। ਨਵੀਸਿੰਦ[20] ਨਿਜ ਲੇਹੁ ਹਕਾਰੀ[21] ॥ ੬੧ ॥ ਮਤਸਰ[22] ਅਗਨਿ ਸੰਗ ਜਿਹ ਛਾਤੀ। ਜਰਤਿ[23]ਰਹਤਿ ਜਿਵ ਹੋਤਿ ਅਰਾਤੀ[24]।ਤਬ ਨਬਾਬ ਨਿਜ ਦਾਸ ਪਠਾਯਾ। ਤੂਰਨ ਅਪਨੇ ਨਿਕਟ ਬੁਲਾਯਾ ॥੬੨॥'ਕਿਵ ਗਿਨਤੀ ਮਹਿ ਕੀਨਿ ਨਿਬੇਰੀ[25]।ਕਿਸਕੀ ਕਿਸਦਿਸ਼ ਸ਼ੇਸ਼[26] ਘਨੇਰੀ[27]?' ਬੋਲਜੋ ਬੈਨ ਬਦਨ ਬਜ਼ ਬਾੜਾ[28]।ਕਹਿ ਨ ਸਕਤਿ ਜਿਵ ਮਾਨਤਿ ਪੀੜਾ॥ ੬੩ ॥ 'ਬਿਦਤ[29] ਬਾਦ ਮੋਦੀ ਖੈ[30]ਧਨ ਕੋ। ਦੇਤਿ ਸਦਾ ਰੰਕਨ ਅਨਗਨ ਕੋ।ਲੇਖੇ ਮਹਿ ਨਿਤ ਸ਼ੇਖ[31] ਨਿਕਾਸੈ। ਜਾਇ ਨ ਪਾਯੋ ਕਛੁ ਤਿਹ ਆਸ਼ੈ॥ ੬੪॥ ਅਬ ਮੈਂ ਲੇਖਾ ਕੀਨ ਸ਼ੁਮਾਰਾ[32]।ਬਹੁਰ ਬਹੁਰ ਲਿਖਿ ਬਹੁਤ ਵਿਚਾਰਾ। ਗਿਨੇ ਤੀਨ ਸੈ ਸੰਗ ਇਕੀਸਾ।ਤੁਮ ਦਿਸ਼ ਪਹੁੰਚੈ, ਸੁਨੋ ਛਿਤੀਸਾ!' ॥੬੫॥ ਤਬ ਨਬਾਬ ਬੋਲਜੋ ਬਿਸਮਾਨਜੋ।'ਮੁਝ ਢਿਗ ਬਹੁਤਨਿ[33]ਆਨਿ ਬਖਾਨਜੋ।

---

[1]ਇੱਛਾ ਸੀ ਕਿ। [2](ਗੁਰੂ ਜੀ ਨੂੰ) ਘਾਟੇ ਵਿਚ ਰਖਾਂਗਾ। [3]ਇਸ ਨੇ ਨਵਾਬ ਵਲ ਬਾਕੀ ਕੱਢੀ ਹੈ। [4]ਬਰੱਬਰ ਬੀ ਨਾ ਚੁਕਿਆ (ਨਵਾਬ ਦਾ ਲੈਣਾ ਤੇ ਦੇਣਾ)। [5]ਲੈਣ ਹਾਰੇ ਨਿਕਲੇ (ਗੁਰੂ ਜੀ)। [6]ਫੇਰ ਭੀ। [7]ਸ਼ਰਮਿੰਦਾ। [8]ਨਵ ਬ ਪਾਸ। [9]ਟੱਟ ਤੇ। [10]ਦੁੱਖਾਂ ਤੋਂ ਛੁਡਾਵਣ ਵਾਲੇ। [11]ਚਿੰਤਾ ਰੂਪੀ ਨਦੀ ਵਿਚ। [12]ਠੇ ਪਹਿਰ। [13]ਹੌਸਲਾ। [14]ਮਾਨੋ। [15]ਬੇੜੀ ਮਿਲ ਗਈ। [16]ਬੜੀ ਉੱਜਲ। [17]ਪੁਛਦਾ ਹੈ। [18]ਨੂੰ ਸੰਸਾ ਸੀ। [19]ਬਾਕੀ। [20]ਮੁਨਸ਼ੀ। [21]ਸੱਦ ਲਓ। [22]ਈਰਖਾ। [23]ਸੜਦੀ। [24]ਨਿਬੇੜਾ। [25]ਬਾਕੀ। [26]ਬਧੀ। [27]ਬੜੀ ਲੱਜਾ ਸਹਿਤ। [28]ਪ੍ਰਗਟ ਹੋਸੀ ਕਿ। [29]ਬਿਰਥਾ ਗੁਆਉਂਦਾ ਹੈ ਮੋਦੀ। [30]ਬਾਕੀ। [31]ਗਿਣਿਆ ਹੋ। [32]ਬਹੁਤਿਆਂ ਨੇ।

ਮੋਦੀ ਹੋਇ ਪਲਾਇਨ[1] ਕਥਹੀ।ਦਰਬ ਸੰਭਾਰਿ ਲੇਹੁ ਨਿਜ ਸਭਿ ਹੀ॥੬੬॥
ਦੁਸ਼ਟ ਪਿਸ਼ਨ[2] ਬੋਲਤਿ ਬਚ ਝੂਠੇ। ਦੇਖਿ ਸਕਹਿੰ ਨਹਿੰ ਮਤਸਰ ਮੂਠੇ[3]।
ਦਾਨਿ ਦੇਨਿ ਤੇ ਸਰਸਤਿ ਮੋਦੀ[4]। ਅਸ ਕਹਿ ਤੂਸ਼ਨ ਭੂਪਤਿ ਲੋਦੀ॥੬੭॥
ਤਬ ਜਰਾਮ ਬੋਲਯੋ 'ਸੁਨਿ ਰਾਊ[5]! ਮੋਦੀ ਕਰਤਿ ਦੁਖਾਊ ਨ ਕਾਊ। ਧਨ
ਸੰਚੈਂ[6]ਨਰ ਜੇ ਪਰਪੰਚੀ। ਦਾਨ ਦੇਤਿ ਸੋ,ਰਖਤਿ ਨ ਸੰਚੀ[7]॥੬੮॥ਪਿਸ਼ਨ[8]
ਸਭਾ ਮੈਂ ਸੁਨਿ ਕਰਿ ਲਾਜੋ।ਸਭਿਪਰ ਸ਼੍ਰੀ ਨਾਨਕ ਜਸ ਛਾਜੋ।ਜਿਉਂ ਰਵਿ[9]
ਉਦੈ ਹੋਇ ਬਿਧਿਨੀਕੀ।ਦੀਪਕ[10]ਦੀਪਤਿ[11] ਪਰਿਹੀ ਫੀਕੀ॥੬੯॥ਦੌਲਤ-
ਖਾਨ ਸਮਝ ਸਭਿ* ਭਾਂਤੀ। ਚਾਹਤਿ ਰਿਦੈ ਦੇਨਿ ਧਨ ਥਾਤੀ[12]।ਕੋਸ਼ਪ[13]
ਦਾਸ ਪਠਾਇ[14] ਬੁਲਾਯਾ। ਨਿਕਟ ਬਿਠਾਯੋ, ਬਚਨ ਅਲਾਯਾ[15] ॥੭੦॥
'ਸੁਨਹੁ ਭਵਾਨੀਦਾਸੰ[16] ਤੂਰਨ।ਦੀਜੈ ਮੋਦੀ ਸ਼ੇਖ ਸਪੂਰਨ[17]।ਤੀਨ ਹਜ਼ਾਰ
ਦੇਹੁ ਧਨ ਔਰੀ।ਆਗੇ ਚਲਿਹੈ ਕਾਰ ਬਹੋਰੀ[18]॥੭੧॥ਸੁਨਿ ਕਰਿ ਗਮਨਯੋ
ਜਹਾਂ ਖਜ਼ਾਨਾ। ਨਿਕਟ ਹਕਾਰਯੋ ਕ੍ਰਿਪਾ ਨਿਧਾਨਾ[19]। ਗਿਨ ਕਰਿ ਧਨ
ਦੀਨੀ ਤਿਨ ਥਾਤੀ[20]। ਜਹਿੰ ਤੇ ਛਾਤੀ ਜਰਤਿ[21]ਅਰਾਤੀ[22] ॥੭੨॥ਕੈਧ[23]
ਉਚਾਏ[24] ਮੈਂ ਕਹਿ ਬਾਲਾ। ਆਪਨਿ ਘਰ ਆਨੇ ਤਤਕਾਲਾ। ਚਲਿ
ਜਰਾਮ ਤਬ ਤਿਹਠਾਂ ਆਵਾ[25]।ਸੁਖਦਾ[26]ਪਿਖਿ ਹਿਰਦਾ ਹਰਖਾਵਾ ॥੭੩॥
ਤੀਨ ਹਜ਼ਾਰ ਲੀਨ ਕਰਿ ਨਜ਼ਾਰੋ[27]। ਧਰਯੋ ਜਰਾਮ ਧਾਮ ਸੋ ਸਾਰੋ। ਰਹਾ
ਸ਼ੇਖ[28] ਹਿਤ ਆਪਨ ਕਾਜਾ[29]। ਸੋਦਾ ਲੀਨ ਗਰੀਬ ਨਿਵਾਜਾ ॥ ੭੪ ॥
ਕਰਨ ਲਗੇ ਕਾਰਜ ਪੁਨ ਤੈਸੇ। ਮਨ ਉਦਾਰਤਾ ਪੂਰਬ ਜੈਸੇ। ਪਾਵਹਿੰ
ਭੋਜਨ ਸਭੈ ਭਿਖਾਰੀ। ਲੈ ਅਹਾਰ ਨ੍ਰਿਪ ਸੈਨਾ[30] ਸਾਰੀ ॥ ੭੫ ॥ ਤਬ
ਜੈਰਾਮ ਧਾਮ ਨਿਜ ਆਯਾ।ਕਾਲੂਤਨੀਆ[31] ਵਾਕ ਅਲਾਯਾ।'ਕਿਸ ਬਿਧਿ
ਭਯੋ ਕ੍ਰਾਤ ਕੋ ਲੇਖਾ।ਕਿਸਕੀ ਕਿਸ ਦਿਸ਼ਿ ਨਿਕਸੀ ਸ਼ੇਖਾ[32]? ॥੭੬॥ਰਹੀ

---

[1]ਭੱਜ ਜਾਣੇਗਾ। [2]ਚੁਗਲ। [3]ਈਰਖਾ ਦੇ ਮਾਰੇਹੋਏ। [4]ਵਧਦਾਹੈ ਮੋਦੀ। [5]ਹੇ ਨਵਾਬ। [6]ਕੱਠਾ ਕਰਦੇ ਹਨ। [7]ਕੱਠਾ ਕਰਕੇ ਨਹੀਂ ਰੱਖਦਾ। [8]ਚੁਗਲ। [9]ਸੂਰਜ। [10]ਦੀਵੇ ਦੀ। [11]ਰੋਸ਼ਨੀ। [12]ਥੈਲੀ। [13]ਖਜ਼ਾਨਚੀ। [14]ਦਾਸ ਭੇਜਕੇ। [15]ਕਿਹਾ। [16]ਖਜ਼ਾਨਚੀ ਦਾ ਨਾਂ ਹੈ। [17]ਬਾਕੀ ਦੀ ਸਾਰੀ (ਰਕਮ)। [18]ਫੇਰ। [19]ਭਾਵ ਗੁਰੂ ਜੀ ਨੂੰ। [20]ਥੈਲੀਆਂ। [21]ਸੜਦੀ ਹੈ। [22]ਵੈਰੀਆਂ ਦੀ। [23]ਮੋਢੇ। [24]ਚੁਕਕੇ। [25]ਤਿਸ ਜਗਾ ਆਇਆ। [26]ਸੁਖ ਦਾਤੇ ਨੂੰ। [27]ਵੱਖਰਾ। [28]ਬਾਕੀ। [29]ਹੱਟੀ ਦੇ ਕੰਮ ਵਾਸਤੇ। [30]ਫੌਜ। [31]ਬੀਬੀ ਨਾਨਕੀ ਨੇ। [32]ਬਾਕੀ।

*ਪਾਠਾਂਤ੍ਰ—ਭੂਲ।

ਕਾਰ ਕੇ ਤਜੀ[1] ਬਹੋਰੀ[2] ? ਦਿਵਸ ਪਾਂਚ ਲੌ ਗਿਨਤੀ ਟੋਰੀ'। ਬੋਲਯੋ ਤਬ ਜੈਰਾਮ ਅਦੇਭਾ[3]। 'ਨਿਤ ਦੇਖਤਿ ਮੁਝ ਹੋਤਿ ਅਚੇਭਾ[4] ॥ ੭੭ ॥ ਸਦਾ ਫਕੀਰਨ ਕੀ ਦਰ ਭੀਰਾ[5]। ਸਭਿ ਕੋ ਦੇਵਹਿੰ ਗੁਨੀ ਗਹੀਰਾ। ਲੇਖੇ ਕਰਨ ਵਿਖੇ ਥਰਿਆਈ[6]। ਕਾਢਹਿੰ ਅਪਨੀ ਸ਼ੇਖ ਵਧਾਈ[7] ॥ ੭੮ ॥ ਲੇਖਕ[8] ਹਾਰੇ ਅਧਿਕ ਪ੍ਰਬੀਨਾ। ਲੱਜਤਿ ਭੇ[9] ਮਨ ਅਚਰਜ ਚੀਨਾ[10]। ਤੂੰ ਸੈ ਤੂੰ ਸ਼ਹੰਸ੍ਰ ਇੱਕੀਸਾ[11]। ਆਨੇ ਆਪਨ[12] ਦੀਨ ਮਹੀਸ਼ਾ[13] ॥ ੭੯ ॥ ਭਨੇ[14] ਨਾਨਕੀ 'ਸੋਦਰ[15] ਮੇਰਾ। ਤਿਨਕੋ ਪਤਾ[16] ਰਾਇ ਨੈ ਹੋਰਾ[17]। ਦਿਢ ਸ਼ਰਧਾ ਮਹਿੰ ਮਨ ਠਹਿਰਾਨਾ। ਸੁਖਦਾਨੀ ਤੇ ਸੋ ਵਰੁਸਾਨਾ[18]।੮੦।'ਸੁਨਿ ਸੁਮਤੇ[19]! ਇਸਤੇ ਸੰਸਾਰਾ। ਬਹੁ ਵਰੁਸਾਵਹਿ ਹੋਇ ਉਧਾਰਾ। ਇਕ ਬੁਲਾਰ ਕੀ ਕਜਾ ਹੈ ਗਿਨਤੀ। ਤਰਹਿੰ ਅਸੁਰ[20] ਸੁਰ[21] ਕਰਹਿੰ ਜਿ ਬਿਨਤੀ[22] ॥੮੧॥ ਦੋਹਰਾ॥ ਭਈ ਹਰਖਤਾ[23] ਅਧਿਕ ਉਰ ਪਤਿ[24] ਕੇ ਸੁਨਿ ਕਰਿ ਬੈਨ।ਪ੍ਰਾਪਤਿ ਜਿਉਂ ਅਵਿਲੰਬਤਾ[25] ਵਧਤਿ[26] ਵੇਲ ਸਤ੍ਵੈਨ[27] ॥੮੨॥ ਦੰਪਤਿ[28] ਸੰਪਤ[29] ਬਹੁਤ ਪਿਖਿ ਸ਼ਰਧਾ ਧਰਤਿ ਬਿਸਾਲ। ਭਰਮ ਕਰਨ ਕੋ ਤਰਕ ਕਰਿ[30] ਸੇਵਹਿੰ ਚਰਨ ਕ੍ਰਿਪਾਲ ॥ ੮੩ ॥ ਇਤਿ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਪੂਰਬਾਰਧੇ 'ਹਿਸਾਬ ਕਰਨ' ਪ੍ਰਸੰਗ ਬਰਨਨੰ ਨਾਮ ਬੀਸਮੋ ਅਧਜਾਯ ॥ ੨੦ ॥

੨੧. [ਸ਼੍ਰੀ ਗੁਰੂ ਹਰਕ੍ਰਿਸ਼ਨ ਮੰਗਲ। ਬਰਾਤ ਦੀ ਚੜ੍ਹਾਈ।]

ਦੋਹਰਾ ॥ ਸੁੰਦਰ ਬਦਨ, ਨਿਕਦਨ ਦੁਖ, ਸਦਨ ਸੁਖਨਿ, ਗੁਨ ਭੂਰ।
ਸ਼੍ਰੀ ਸਤਿਗੁਰ ਹਰਿ ਕ੍ਰਿਸ਼ਨ ਜੀ ਜੈ ਜੈ ਮੰਗਲ ਮੂਰ ॥ ੧ ॥

{ ਬਦਨ=ਚਿਹਰਾ, ਮੁੰਹ, ਮੁਖੜਾ। ਨਿਕਦਨ=ਕੱਟਣ ਵਾਲੇ। [ਸੰਸ: ਨਿ ਕੰਦਨ=ਕੱਟਣਾ। ਫਾਰਸੀ-ਕੰਦਨ]। ਸਦਨ=ਘਰ। ਸੁਖਨਿ=ਸੁਖਾਂ ਦਾ। ਗੁਨ=ਗੁਣ, ਸ਼ੁਭ ਸੁਭਾਵ, ਖੂਬੀਆਂ, ਸਿਫਤਾਂ। ਭੂਰ=ਬਹੁਤੇ। [ਸੰਸ:, ਭੂਰਿ] ਅਮਿਤ। ਮੂਰ=ਮੂਲ। ਮੂਲ=ਅਸਲ, ਰਾਸ, ਮੂੜੀ। }

[1]ਛੱਡੀ। [2]ਫੇਰ। [3]ਸੱਚ (ਅ) ਨਿਰਛਲ। [4]ਅਚਰਜਤਾ। [5]ਦਰਵਾਜੇ ਤੇ ਭੀੜ। [6]ਜ਼ੋਰੋ ਜ਼ੋਰੀ। [7]ਵਾਧੇ ਵਾਲੀ ਬਾਕੀ। [8]ਮੁਨਸ਼ੀ। [9]ਸ਼ਰਮਿੰਦੇ ਹੋਏ। [10]ਜਾਣਿਆਂ। [11]੩੩੨੧)। [12]ਹਟੀ ਤੇ। [13]ਜੋ ਦਿੱਤੇ ਹਨ ਨਵਾਬ ਨੇ। [14]ਆਖਦੀ ਹੈ। [15]ਭਿਰਾ। [16]ਪਤੀਆ, ਅਜ਼ਮਤ। [17]ਰਾਇ ਬੁਲਾਰ ਨੇ ਵੇਖਿਆ ਹੈ। [18]ਉਹ ਵਰੋਸਾਇਆ ਹੈ। [19]ਹੇ ਸੁਸ਼ਟ ਬੁਧੀ ਵਾਲੀ। [20]ਦੈਤ। [21]ਦੇਵਤੇ। [22]ਖੁਸ਼ੀ। [23]ਪਤੀ। [24]ਆਸਰਾ। [25]ਵਧਦੀ ਹੈ। [26]ਵੇਲ ਜੀਕੂੰ ਆਸਰਾ ਪਾਕੇ (ਵਧਦੀ ਤੇ) ਫੈਲਦੀ ਹੈ [ਸੰਸ:, ਸਤ੍ਰ=ਫੈਲਨਾ], (ਅ) ਜਾਫਰੀ ਦਾ ਆਸਰਾ ਪਾਕੇ..... (ਏ) ਸੈ ਗੁਣਾਂ। [27]ਪਤੀ ਇਸਤ੍ਰੀ। [28]ਦੌਲਤ। [29]ਛੱਡਕੇ।

ਅਰਥ—(ਜਿਨ੍ਹਾਂ ਦਾ) ਮੁਖ ਸੁਹਣਾ ਹੈ, ਦੁਖਾਂ ਦੇ (ਜੋ) ਕੱਟਣ ਵਾਲੇ ਹਨ, ਸੁਖਾਂ ਦਾ ਜੋ ਘਰ ਹਨ, ਗੁਣ ਜਿਨ੍ਹਾਂ ਵਿਚ ਬਾਹਲੇ ਹਨ (ਜੋ ਸਾਰੀਆਂ) ਖੁਸ਼ੀਆਂ ਦਾ ਮੂਲ ਹਨ (ਐਸੇ) ਸ੍ਰੀ ਸਤਿਗੁਰੂ ਹਰਿਕ੍ਰਿਸ਼ਨ ਜੀ ਦੀ ਜੋ ਹੋਵੇ, ਜੈ ਹੋਵੇ!

ਭਾਵ—ਕਵਿ ਜੀ ਇਸ ਵਿਚ ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਦੀ ਬਾਲਪਨੇ ਦੀ ਚੜ੍ਹਦੀ ਸੂਰਜ ਵਾਲੀ ਉਦੋ ਜਸੋਜੋਤੀ ਦਾ ਰੂਪ ਬੰਨ੍ਹ ਰਹੇ ਹਨ, ਫਿਰ ਆਪ ਉਨ੍ਹਾਂ ਦੇ ਉਸ ਪ੍ਰਭਾਵ ਦਾ ਜ਼ਿਕਰ ਕਰਦੇ ਹਨ ਜੋ ਦਸਮੇਂ ਸਤਿਗੁਰਾਂ ਨੇ ਆਪਦੇ ਸਿਆ ਹੈ: 'ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸੁ ਡਿੱਠਿਆਂ ਸਭ ਦੁਖ ਜਾਇ'। ਕਿ ਆਪਦੇ ਦਰਸ਼ਨ ਨਾਲ ਦੁਖ ਦੂਰ ਹੁੰਦੇ ਹਨ। ਦੁਖ ਦੂਰ ਹੁੰਦੇ ਹਨ ਤਾਂ ਖੁਸ਼ੀ ਸੁਤੇ-ਸਿਧ ਹੁੰਦੀ ਹੈ। ਫਿਰ ਉਨ੍ਹਾਂ ਨੂੰ ਬਹੁ ਗੁਣਾਂ ਵਾਲੇ ਦੱਸਦੇ ਹਨ। ਅਪਣੇ ਧਰਮ ਤੇ ਅਪਣੀ ਪ੍ਰਤੱਗਜਾ ਤੇ ਪੂਰੇਨ ਰਹਿਣਾ, ਮੂਰਖਾਂ ਦੇ ਸਿਰ ਹੱਥ ਧਰਕੇ ਉਨ੍ਹਾਂ ਨੂੰ ਪੰਡਤ ਬਣਾ ਦੇਣਾ ਬੜੇ ਭਾਰੇ ਮਾਨਸਕ ਤੇ ਆਤਮਕ ਗੁਣ ਹਨ। ਫਿਰ ਗਜਾਤਰੀਜ ਹੋਣ ਦਾ ਗੁਣ ਕਿਤਨਾ ਪ੍ਰਬਲ ਸੀ ਕਿ ਇਸ ਅਵਸਥਾ ਵਿਚ ਅਪਣੀ ਥਾਵੇਂ ਗੁਰੂ ਤੇਗ ਬਹਾਦਰ ਜੀ ਨੂੰ ਗੱਦੀ ਲਈ ਚੁਣਿਆ। ਇਸ ਚੋਣ ਨੂੰ ਸੰਸਾਰਕ ਅੱਖਾਂ ਲਈ ਬੀ ਸ੍ਰੀ ਗੁਰੂ ਜੀ ਦੇ ਜੀਵਨ ਨੇ ਕੈਸਾ ਸਹੀ ਤੇ ਦਰੁਸਤ ਸਾਬਤ ਕੀਤਾ। ਐਸੇ ਐਸੇ ਅਨੇਕਾਂ ਗੁਣਾਂ ਦਾ ਸਿਮਰਨ ਕਵਿ ਜੀ ਕਰ ਰਹੇ ਹਨ ਤੇ ਜਗਜਾਸੂਆਂ ਨੂੰ ਉਨ੍ਹਾਂ ਤੋਂ ਲਾਭਵੰਦ ਹੋਣ ਲਈ ਪ੍ਰੇਰ ਰਹੇ ਹਨ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਸ੍ਵੈਯਾ ॥ ਐਸੇ ਹੀ ਕਾਲ ਬਿਤੀਤ ਕਰਾ ਇਕ ਸਾਲ ਭਯੋ ਪਸ਼ਚਾਤ ਸਗਾਈ[1]। ਮੂਲੇ ਨੈ ਲੀਨ ਬੁਲਾਇ ਦ੍ਵਿਜੋਤਮ[2] ਸਾਦਰ ਆਸਨ ਦੀਨੋ ਛਸਾਈ[3]। ਚਾਸ ਪੈ ਸਾਹਾ ਸੁਧਾਇ ਕੈ ਸੁੱਧ* ਲਿਖੀ ਪਤੀਆ ਤਤਕਾਲ ਪਠਾਈ†। ਮਾਸ ਅਸਾੜ[4] ਸੁਦੀ ਸਪਤੈ[5], ਸੁਲ-

[1]ਸਗਾਈ ਦੇ ਪਿੱਛੋਂ। [2]ਉਤਮ ਬ੍ਰਾਹਮਣ ਨੂੰ। [3]ਵਿਛਾਕੇ। [4]ਹਾੜ ਮਹੀਨੇ ਦੀ। [5]ਸੁਦੀ ਸਤਮੀ।

*ਗੁਰਮਤ ਮਰਯਾਦਾ ਦੇ ਪ੍ਰਚਲਤ ਕਰਤਾ ਸਤਿਗੁਰੂ ਜੀ ਆਪ ਹਨ ਜਿਸ ਵਿਚ ਥਿਤਵਾਰਾਂ ਦੇ ਆਧਾਰ ਪੁਰ ਸਾਹਾ ਸੋਧਣ ਦੀ ਲੋੜ ਨਹੀਂ, ਇਥੇ ਭਾਈ ਮੂਲ ਚੰਦ ਜੀ ਜੋ ਸ੍ਰੀ ਗੁਰੂ ਜੀ ਦੇ ਸਨਬੰਧ ਵਿਚ ਸਹੁਰੇ ਹਨ, ਉਨ੍ਹਾਂ ਨੇ ਸਾਹਾ ਸੁਧਾਇਆ ਹੈ, ਸੋ ਇਸ ਗਲ ਦਾ ਗੁਰਮਤ ਸਿੱਧਾਂਤ ਨਾਲ ਕੋਈ ਸਨਬੰਧ ਨਹੀਂ। ਇਸ ਦਾ ਹਵਾਲਾ ਦੇਕੇ ਜੋ ਅਨਮਤੀ ਗੁਰਸਿੱਖਾਂ ਨੂੰ ਆਖਦੇ ਹਨ ਕਿ 'ਸਤਿਗੁਰੂ ਨਾਨਕ ਦੇਵ ਜੀ ਦੀ ਸ਼ਾਦੀ ਦਾ ਸਾਹਾ ਬ੍ਰਾਹਮਣਾਂ ਨੇ ਸੋਧਿਆ ਸੀ ਤੁਸੀਂ ਕਿਉਂ ਨਹੀਂ ਸਾਹਾ ਸੁਧਾਉਂਦੇ?' ਉਨ੍ਹਾਂ ਨੂੰ ਵਿਚਾਰ ਦੀ ਲੋੜ ਇਹ ਹੈ ਕਿ ਸਾਹਾ ਸੁਧਾਇਆ ਸ੍ਰੀ ਮੂਲ ਚੰਦ ਜੀ ਨੇ ਹੈ। ਗੁਰਮਤ ਦਾ ਆਧਾਰ ਹੈ ਸਤਿਗੁਰੂ ਜੀ ਦਾ ਹੁਕਮ, ਸੋ ਉਹ ਹੁਕਮ ਸ੍ਰੀ ਸਤਿਗੁਰੂ ਨਾਨਕ ਦੇਵ ਜੀ ਦਾ ਆਪਣਾ ਰਾਮਕਲੀ ਰਾਗ ਅਸਟਪਦੀਆ ਮਃ ੧ ਵਿਚ ਇਉਂ ਪ੍ਰਗਟ ਹੈ— 'ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਉਪਰਿ ਏਕੰਕਾਰੁ'।

ਇਸ ਹੁਕਮ ਨੂੰ ਉਸ ਵਕਤ ਦੇ ਗੁਰਸਿੱਖਾਂ ਕਮਾਇਆ। ਇਸ ਪਰ ਭਾਈ ਗੁਰਦਾਸ ਜੀ ਨੇ ਲਿਖਿਆ ਹੈ—'ਗੁਰ ਸਿਖ ਸੰਗਤਿ ਮਿਲਾਪ ਕੇ ਪ੍ਰਤਾਪ ਐਸੇ ਪਤਿਬ੍ਰਤ ਦੇਖ ਟਲ ਦੁਬਿਧਾ ਨਿਖਾਰੀ ਹੈ। ਪੁਰਤ ਨ ਜੋਤਿਸ ਅਉ ਵੇਦ ਵਿਤਵਾਰ ਕਰੁ ਬ੍ਰਿਧ ਅਉ ਨਿਛੱਤ੍ਰ ਕੀ ਨ ਸੰਕਾ ਉਰਧਾਰੀ ਹੈ। ਜਾਨਤ ਨ ਸਗਨ ਲਗਨ ਆਰ ਦੇਵ ਸੋਧ, ਸਬਦ ਸੁਰਤਿ ਲਿਵ ਨੇਹ ਨਿਰੰਕਾਰੀ ਹੈ। ਸਿਖ ਸੰਤ ਬਾਲਕ ਸ੍ਰੀ ਗੁਰ ਪ੍ਰਤਿਪਾਲਕ ਹੁਇ, ਜੀਵਨ ਮੁਕਤਿ ਗਤਿ ਬ੍ਰਹਮ ਬੀਚਾਰੀ ਹੈ॥ ੬੪੯॥ [ਕਵਿੱਤ ਭਾ: ਗੁਰਦਾ: ਜੀ

†ਪਾਠਾਂਤ੍ਰ—ਸਾਹਾ ਸੁਧਾਇ ਭਲੀ ਬਿਧਿ ਸੋਂ ਪਤੀਆ ਲਿਖਿਕੈ ਤਤਕਾਲ ਪਠਾਈ।

ਭਾਨਪੁਰੇ ਨਰ ਕੀਨੀ ਹੈ ਧਾਈ[1]॥੨॥ਆਨਿਕੈ ਨਾਨਕੀ ਭੌਨ ਦਈ[2]ਸੁਨਿਕੈ ਮਨਮਾਹਿੰ ਖਿਰੀ ਸੁਖਬਾਰੀ[3]*।–ਭ੍ਰਾਤਾ ਕੋ ਪਾਨਿਗ੍ਰਹੰਨ[4]ਹੁਵੈ ਅਰੁ ਬਾਸੁਰ[5] ਆਜ ਕੇ ਮੈਂ ਬਲਿਹਾਰੀ–।ਪਾਤੀ[6]ਲੈ ਹਾਥ ਜਰਾਮ ਤਬੈ ਦਿਜ ਲੀਨੋ ਬੁਲਾਇਕੈ ਪਾਠ ਉਚਾਰੀ[7]। ਸ਼ੋਨਨਿ ਮੈਂ ਸੁਨਿ ਮਾਸ ਅਸਾੜ ਕੀ ਕੀਨੀ ਤਯਾਰੀ ਸਭੈ ਅਗਵਾਰੀ ॥੩॥ ਕੀਨ ਬਡੋ ਉਤਸਾਹ ਭਲੋ ਚਲਿ ਨਾਗਰੀ[8] ਆਵਤਿ ਲੋਚਨਚਾਰੀ[9]।ਕੂਖਨ[10] ਅੰਬਰ[11] ਓਢਿ[12] ਪਟੰਬਰ[13] ਸੁੰਦਰ ਮੰਦਰ ਅੰਦਰ ਨਾਰੀ। ਆਸਨ ਡਾਰਤਿ[14] ਤਾ ਸਤਿਕਾਰਤਿ[15] ਧਾਰਤਿ ਨਾਨਕੀ ਆਨੰਦ ਭਾਰੀ। ਗੀਤਨ ਗਾਵਤਿ ਜੇ ਮਨ ਭਾਵਤਿ ਜੀ ਹਰਖਾਵਤਿ ਹੈਂ ਮਿਲਿ ਸਾਰੀ ॥ ੪ ॥ ਕਬਿੱਤ ॥ ਨਿੱਧੇ ਕੋ ਬੁਲਾਇ ਕੈ ਜੈਰਾਮ ਇਉਂ ਅਲਾਇ ਬਚ 'ਕੀਜੀਏ ਤਯਾਰੀ ਭਲਵੈਡੀ ਦ੍ਰਤ ਜਾਨਿ ਕੀ'। ਕੁੰਕਮ[16] ਸੋਂ ਪਤੀਆ[17] ਸੁਹਾਇ, ਮਿਸ਼ਟਾਨ ਸੰਗ[18], ਧੋਮ[20] ਹੂੰ ਤੇ ਕਾਢਿ ਆਨਿ ਦੀਨੀ ਪਾਨ[21] ਨਾਨਕੀ[22]। ਚਲਨੋ ਦਿਜ ਧਾਇ ਸਭਿ ਮਾਰਗ[23] ਬਿਹਾਇ ਕਰਿ[24], ਕਾਲੂ ਘਰ ਜਾਇ ਸੁਧ ਦਈ ਹਰਖਾਨ ਕੀ[25]। ਮਾਤ ਹਰਖਾਇ ਉਰ ਆਨੰਦ ਨ ਮਾਇ,ਸ਼ੁਭ ਸਗੁਨ ਮਨਾਇ ਭਨੈ 'ਕੌਨ ਮੇਰੇ ਮਾਨ ਕੀ' ॥੫॥ਦੋਹਰਾ॥ਹਰਖ ਕਰਤਿ, ਉਰ ਮਹਿੰ ਸਰਸ[26] ਕਾਲੂ ਬਹੁ ਸੁਖ ਪਾਇ। ਤੂਰਨ ਤਯਾਰੀ ਕੋ ਕਰਤਿ, ਖਰਚਤ ਧਨ ਕਰਿ ਚਾਇ॥੬॥ਸੋਰਠਾ ॥ਸ਼੍ਰੀ ਨਾਨਕ ਕੀ ਮਾਤ ਕਰੀ ਰੀਤਿ ਜੇ ਬਨਾਹਕੀ॥ਮੰਗਲ ਸਦਨ[27] ਸੁਹਾਤਿ ਤੋਰਨ[28] ਦਰ ਪਰ ਰਾਜਹੀ॥ ੭ ॥ ਕਬਿੱਤ॥ਨੱਗਾਰ ਕੀ ਨਾਰਿ ਸਭਲੀਨੀ ਹੈ ਹਕਾਰਿ[29],ਕੀਨੇ ਅੰਗਨ[30] ਸਿੰਗਾਰ ਕੋ ਅਨੰਦ ਉਰ ਆਵਤੀ। ਬੇਦਨ ਬਧੂਟੀ[31] ਛਬਿ ਸਭਿਨਿ ਕੀ ਲੂਟੀ ਮਨੋਂ ਬਾਂਧਿ ਬਾਂਧਿ ਟੋਲੀ ਮੁਖ ਮੰਦ ਮੰਦ[32]ਗਾਵਤੀ।ਚੂਨਰੀ[33]ਨਵੀਨ ਲਾਲ ਛੂਟੀ[34], ਸੁਠ[35] ਮਾਲ ਗਰੇ[36] ਬੇਂਦੀ[37] ਧਰੇ[38] ਭਾਲ[39], ਪਰੀ ਹੀਏ

---

[1]ਜਾਵਣਾ ਕੀਤਾ। [2]ਘਰ। [3](ਸਾਹੇ ਦੀ ਚਿੱਠੀ) ਦਿੱਤੀ। [4]ਸੁਖ ਦੀ ਵਾੜੀ। [5]ਵਿਵਾਹ। [6]ਦਿਨ। [7]ਚਿੱਠੀ। [8]ਚਿੱਠੀ ਪੜੀ। [9]ਇਸਤ੍ਰੀਆਂ। [10]ਸੁੰਦਰ ਨੈਣਾਂ ਵਾਲੀਆਂ। [11]ਗਹਿਣੇ। [12]ਕਪੜੇ। [13]ਪਹਿਨਕੇ। [14]ਰੇਸ਼ਮੀ ਕਪੜੇ। [15]ਵਿਛਾਕੇ। [16]ਉਹਨਾਂ ਦਾ ਆਦਰ ਕਰਦੀ ਹੋਈ। [17]ਕੇਸਰ। [18]ਪਤ੍ਰਿਕਾ। [19]ਮਿੱਠੇ ਨਾਲ। [20]ਘਰ। [21]ਹੱਥ। [22]ਬੀਬੀ ਨਾਨਕੀ ਨੇ। [23]ਰਸਤਾ। [24]ਕੱਟਕੇ। [25]ਖੁਸ਼ੀ ਦੀ। [26]ਬਹੁਤਾ [27]ਘਰ। [28]ਬੰਦਨਵਾਰ,ਧਾਰੇ ਵਿਚ ਪੱਤ੍ਰ ਪੋਕੇ ਬੰਨਣੇ। [29]ਬੁਲਾ ਲਈਆਂ। [30]ਅੰਗਾਂ ਨੂੰ। [31]ਵੇਦੀਆਂ ਦੀਆਂ ਇਸਤ੍ਰੀਆਂ ਨੇ। [32]ਹੌਲੀ ਹੌਲੀ। [33]ਓਨੀਆਂ। [34]ਬੇਪਰਵਾਹੀ ਨਾਲ, ਢਿੱਲਾ ਛੱਡਕੇ ਪਹਿਨਣਾ। [35]ਸੁੰਦਰ। [36]ਗਲ ਵਿੱਚ। [37]ਬਿੰਦੀ। [38]ਲਾਕੇ। [39]ਮੱਥੇ ਤੇ। *ਪਾ:–ਸੁਨਿਕੈ ਮਨ ਮੈ ਸੁ ਖਿਰੀ ਸੁਖ ਬਾਰੀ।

ਹੁਲਸਾਵਤੀ॥ਬਰੀ[1] ਦਰ[2] ਨਾਰੀ[3],ਗੁਰ ਮਾਤ ਸਤਿਕਾਰੀ ਸਭਿ,ਭਈ ਭੀਰ ਭਾਰੀ,ਘਰ ਥਾਵ ਹੂੰ ਨ ਪਾਵਤੀ ॥੮॥ ਦੇਤਿ ਹੈਂ ਵਧਾਈ, ਲੇਤਿ ਸੌ ਗੁਨੀ ਚਢਾਇ ਸੀਸ[4], ਪੂਜਿ ਸੁਤ ਈਸ਼ ਕੋ ਅਬਿਘਨਾ[5] ਮਨਾਵਈ[6]। ਸੁਨਿ ਪੁਰਿ[7] ਸਾਰੇ ਆਏ ਜਾਚਕ ਦੁਆਰੇ ਮਿਲਿ, ਮਾਂਗਤਿ ਜੋ ਦੇਤਿ ਸੋਊ, ਛੂਛ ਨ ਹਟਾਵਈ[8]।ਕੀਨੋ ਪਕਵਾਨ,ਬਾਂਟਿ ਦੀਨੋ ਸਨਮਾਨ ਸਨ[9],ਅਧਿਕ ਉਮੰਗ ਸਿੰਗ ਅੰਗ ਮੈਂ ਨ ਮਾਵਈ। ਦੁੰਦਭੀ[10] ਔ ਭੇਰੀ ਪੌਰ[11] ਧਰੀ ਬਿਧਿ ਖਰੀ ਬਾਜੈ, ਨਾਰਿਨਿ[12]* ਕੀ ਭੀਰ ਭਰੀ ਹੇਰਿ[13]ਸੁਖ ਪਾਵਈ॥੯॥ ਹੁਤੀ ਕੁਲ-ਰੀਤਿ ਜੋਊ ਕਾਲੂ ਸਭਿ ਕੀਨਿਸੋਊ ਆਏਬੇਦੀ ਸਭਿਕੋਊ ਰਿਦੇ ਹਰਖਾਇ ਕੈ। ਬੋਲਿਕੈ ਬਦਨ[14]ਨਿਜ ਸਸੁਰੇ[15]ਸਦਨ ਸੁਧ ਭੇਜੀ[16] ਜਸਪਦ[17] ਏਕ ਮਾਨਵ ਪਠਾਇ ਕੈ। ਸੁਨੀ ਮਨ ਭਾਏ ਤਿਨ ਮੰਗਲ ਕਰਾਏ ਬਹੁ ਲੇਯ ਕੈ ਸਮਾਜ ਸਭਿ ਆਏ ਸੁਖ ਪਾਇ ਕੈ। ਮਿਲ ਕੈ ਵਿਚਾਰ ਕਰਿ ਚਲੇ ਸੁਲ-ਤਾਨਪੁਰਿ–ਸੋਜ[18] ਲੀਜੈ ਸਰਸ[19] ਨ ਦੀਜੀਏ ਭੁਲਾਇਕੈ–॥੧੦॥ ਸੈਯਾ॥ ਕਾਲੂ ਗਯੋ ਤਬ ਰਾਇ ਕੇ ਪਾਸ ਕਰੀ ਅਰਦਾਸ ਤਜ਼ੀਮ ਬਖਾਨੀ[20]। 'ਨਾਨਕ ਦਾਸ ਤੁਮਾਰੈ ਕੋ ਬਸਾਹਿ ਚਲੋ[21] ਸੁਲਤਾਨ ਪੁਰੇ ਮਮ ਠਾਨੀ। ਆਇਸੁ[22]ਲੈਨਿ ਕੋ ਆਯੋ ਮੈਂ ਰਾਇ ਜੀ! ਦੇਹੁ ਬੁਝਾਇਕੈ ਬਾਤ ਸਯਾਨੀ'। ਰੋਸ ਮੈਂ ਰਾਇ ਭਯੋ ਸੁਨਿਕੈ, 'ਮਤਿ ਕਾਲੂ ਰਹੀ ਤੁਝ[23] ਨੀਤ ਅਜਾਨੀ[24] ॥੧੧॥†ਤਾੜ ਪਛਾਨਤਿ[25],ਭੇਦ ਲਖੈਂ ਨਹਿੰ, ਦੁਖਤਿ ਮੋਹਿ ਕਰੈ[26],ਬਿਨ

---

[1]ਵੜੀਆਂ। [2]ਦਰਵਾਜਿਓਂ। [3]ਇਸਤ੍ਰੀਆਂ। [4]ਸਿਰ। [5]ਮੰਗਲ। [6]ਮਨਾਂਵਦੀ ਹੈ, ਭਾਵ ਈਸ਼੍ਵਰ ਨੂੰ ਪੂਜਕੇ ਪੁੱਤ੍ਰ ਦਾ ਮੰਗਲ ਮਨਾਂਦੀ ਹੈ। (ਅ) ਈਸ਼ ਦੇ ਪੁੱਤ੍ਰ ਗਣੇਸ਼ ਨੂੰ। [7]ਸ਼ਹਿਰ ਦੇ। [8]ਖਾਲੀ ਨਹੀਂ ਮੋੜਦੀ। [9]ਆਦਰ ਨਾਲ। [10]ਨਗਾਰਾ। [11]ਦਰਵਾਜੇ ਅੱਗੇ। [12]ਇਸਤ੍ਰੀਆਂ। [13]ਵੇਖਕੇ। [14]ਮੁਖੋਂ। [15]ਸਹੁਰੇ। [16]ਖਬਰ ਘੱਲੀ। [17]ਛੇਤੀ। [18]ਸਮਾਨ। [19]ਵਧੇਰਾ। [20]ਸਲਾਮ ਕੀਤੀ। [21]ਮੈਂ ਚਲਿਆ ਹਾਂ। [22]ਆਗਜਾ। [23]ਤੇਰੀ (ਮਤਿ)। [24]ਸਦਾ ਅੰਞਾਣਾ ਵਰਗੀ। [25]ਪੁੱਤ੍ਰ ਹੀ ਸਮਝਦਾ ਹੈਂ। [26]ਗੁਨਾਹੀਂ ਮੈਨੂੰ ਕਰਦਾ ਹੈ। *ਪਾ:–ਨਰਨ–ਹੈ।

†ਤਲਵੰਡੀ ਦੇ ਰਾਜਾ ਰਾਇ ਬੁਲਾਰ ਜੀ ਦਾ ਸਿਦਕ ਅਸਾਂ ਲਈ ਸਿਖਜਾ ਦਾਤਾ ਹੈ, ਆਪ ਕਿਸ ਅਦਭੁਤ ਜੁਗਤੀ ਨਾਲ ਛੰਦ ੧੩ ਵੇਂ ਵਿਚ ਬਾਬਾ ਕਾਲੂ ਜੀ ਨੂੰ ਸਮਝਾ ਰਹੇ ਹਨ ਕਿ ਮੁਕਟ ਸਿਰ ਪਰ ਸ਼ੋਭਦਾ ਹੈ, ਪੈਰੀਂ ਪਾਇਆਂ ਓਹ ਸ਼ੋਭਾ ਨਹੀਂ ਦਿੰਦਾ, ਕਿੰਤੂ ਪਾਵਨ ਵਾਲੇ ਦੀ ਅਜੋਗਤਾ ਹੈ, ਵੇਰ ਬਾਬੇ ਕਾਲੂ ਜੀ ਨੂੰ ਆਖਣਾ 'ਬਿਨ ਬਖਸ਼ਣ ਬਖਸ਼ੇ ਸਦਾ' ਵਿਚ ਕੈਸੀ ਉੱਚਤਾ ਦਰਸਾਈ ਹੈ।

ਜਾਨੀ[1]। ਦਾਸ ਲਖੈਂ ਤਿਹਕੋ[2] ਮਨ ਮੈਂ, ਤਿਹੂੰ ਲੋਕਨ ਕੋ ਪਤਿ ਜੋ ਗਤਿ-ਦਾਨੀ[3]। ਹੋਤਿ ਰਿਦਾ ਮਮ ਰੰਜ ਸੁਨੇ ਬਚ ਫੇਰ ਕਰੋ ਨਹਿੰ ਐਸ ਬਖਾਨੀ। ਤੋਹਿ ਰਹਯੋ ਸਮਝਾਇ ਸਭੈ ਬਿਧਿ ਏਕ ਭੀ ਬਾਤ ਨਹੀਂ ਮਨ ਮਾਨੀ'।੧੨। ਕਾਲੂ ਬਖਾਨਤਿ 'ਰਾਇ ਸੁਨੋ ! ਤੁਮੈਂ ਈਸੁਰ ਕੇ ਸਮ ਜਾਨਤਿ ਹੌਂ। ਬੈਸ[4] ਵਡੀ ਪੁਰਿਕੇ ਪਤਿ ਰਾਵਰਿ ਆਦਰ ਮਾਨ ਪਛਾਨਤਿਹੌਂ'।[5]'ਆਦਰਔਰਨ ਬਾਤਨ ਕੋ,ਸੁਨਿ ਕਾਲੂ!ਮੈਂ ਹੀਨਤ[6]ਮਾਨਤਿਹੌਂ।ਸੀਸਕਿਰੀਟਸੁਹਾਵਤਿਹੈ, ਪਗਪਾਵਤਿ,ਮੁਢਮੈਂ ਠਾਨਤਿ ਹੌਂ[7]'।੧੩। ਦੋਹਰਾ।[8]'ਅਬਕੋ ਕਹਿਬੋ ਬਖਸ਼ਿਯੋ ਬਹੁਰਿ ਨ ਕਰੋਂ ਉਚਾਰਿ।ਵਿਸਰਿ ਜਾਤਿ ਮਮ ਰਿਦੇ ਤੇ ਰਾਖੋਂ ਅਬੈ ਸੰਭਾਰਿ' ॥੧੪॥ ਸੋਰਠਾ॥ [9]'ਹੌਂ ਬਖਸ਼ਨ ਕੋ ਕੌਨ,ਬਖਸ਼ਨ ਉਚਿਤ[10] ਸੁ ਬਖਸ਼ਈ ! ਸੁਤ ਨਾਨਕ ਤੁਝ ਭੌਨ[11]ਬਿਨਬਖਸ਼ਨ[12]ਬਖਸ਼ੇ ਸਦਾ॥੧੫॥ ਸ੍ਵੈਯਾ॥ ਜਾਹੁ ਅਬੈ ਹਮਰੀ ਦਿਸ਼ਤੇ ਕ੍ਰਿਤ[13]ਬੰਦਗੀ ਨਾਨਕ ਚੰਦ ਅਗਾਰੀ।ਹਾਸਲਹੋਇ ਮੁਰਾਦ ਤੁਮਾਰ ਖੁਦਾਇ ਕਰੈ ਸਭਿ ਕਾਰ* ਸਵਾਰੀ।ਸ਼ੁਮਤਾ ਖੋਇ, ਉਦਾ-ਰਤਾ ਧਾਰਿ ਕਰੋ ਉਪਬਯਾਹ[14] ਸੁ ਕੀਰਤਿ ਕਾਰੀ।ਮੋਹਿ ਨਿਕੇਤ[15] ਤੇ ਚਾਹਿ ਸੁ ਲੇਵਹੁ, ਹੈਂ ਸਿਵਕਾ[16] ਰਥ ਔ ਧਨ ਭਾਰੀ†'॥੧੬॥ ਲੀਨੇ ਤੁਰੰਗਮ[17]

[1]ਜਾਣੇ ਬਿਨਾਂ। [2]ਗੁਰੂ ਜੀ ਨੂੰ। [3]ਮੁਕਤੀ ਦਾਤਾ। [4]ਉਮਰ। [5]ਇਥੋਂ ਰਾਇ ਬੋਲਿਆ:- [6]ਨਿਰਾਦਰੀ। [7]ਮੁਕਟ ਸਿਰ ਤੇ ਹੀ ਸੋਂਹਦਾ ਹੈ, ਪੈਰਾਂ ਵਿੱਚ ਮੁਕਟ ਜੋ ਰੱਖੇ ਉਸ ਨੂੰ ਮੈਂ ਮੂਰਖ ਸਮਝਦਾ ਹਾਂ। [8]ਕਾਲੂ ਜੀ ਕਹਿੰਦੇ ਹਨ। [9]ਰਾਇ ਜੀ ਬੋਲੇ। [10]ਬਖਸ਼ਿੰਦ। [11]ਤੇਰੇ ਘਰ। [12]ਨਾ ਬਖਸ਼ਣੇ ਜੋਗ ਨੂੰ। [13]ਕਰਨੀ। [14]ਸ਼ਾਦੀ। [15]ਮੇਰੇ ਘਰੋਂ। [16]ਪਾਲਕੀ। [17]ਘੋੜੇ।

*ਪਾ:—ਖੁਭ ਕਾਜ। †ਸ੍ਰੀ ਗੁਰੂ ਜੀ ਦੇ ਵਿਆਹ ਸਮੇਂ ਬਹੁਤੇ ਸਾਜ਼ੋ ਸਾਮਾਨ ਹੋਣ ਬਾਬਤ ਕਈ ਅਨਜਾਣਾਂ ਨੇ ਸ਼ੰਕਾ ਕੀਤਾ ਹੈ ਕਿ ਬਾਬਾ ਕਾਲੂ ਜੀ ਤਾਂ ਮਾਮੂਲੀ ਪਟਵਾਰੀ ਸਨ। ਪਰ ਉਨ੍ਹਾਂ ਨੇ ਹੇਠ ਲਿਖੀਆਂ ਗਲਾਂ ਵੱਲ ਧਿਆਨ ਨਹੀਂ ਦਿੱਤਾ ਕਿ ਪਟਵਾਰੀ ਅੱਜ ਕਲ ਦਾ ਹੋਰ ਸ਼ੈ ਹੈ ਤੇ ਤਦੋਂ ਦਾ ਹੋਰ ਸੀ, ਅਤੇ ਪਰਗਣੇ ਤੇ ਜਗੀਰਦਾਰਾਂ ਦਾ ਨਿਜ ਦਾ ਪਟਵਾਰੀ ਸਾਰੇ ਪਿੰਡਾਂ ਦਾ ਕਾਰਦਾਰ ਬੀ ਹੁੰਦਾ ਸੀ, ਅਜੇ ਤੱਕ ਬੀ ਲਹਿੰਦੇ ਵੱਲ ਕਿਤੇ ਕਿਤੇ ਨਿਜ ਦੇ ਪਟਵਾਰੀ ਰਈਸਾਂ ਦੇ ਹਨ, ਜੋ ਮਾਨੋਂ ਵਜ਼ੀਰੀ ਕਰਦੇ ਹਨ। ਸੋ ਮਹਿਤਾ ਕਾਲੂ ਜੀ ਰਾਇ ਬੁਲਾਰ ਦੇ ਸਾਰੇ ਤੱਪੇ ਦੇ ਕਾਰਦਾਰ ਸਨ। ਦੂਜੇ-ਕਾਲੂ ਜੀ ਇਕ ਖਾਨਦਾਨੀ ਸੂਰਜ ਬੰਸੀ ਖੱਤ੍ਰੀ ਸਨ, ਉਨ੍ਹਾਂ ਦਾ ਅਪਣਾ ਗੁਜ਼ਾਰਾ ਭੀ ਕਾਫੀ ਸੀ। ਫੇਰ ਨਗਰੀ ਦੇ ਰਾਜੇ ਦਾ 'ਸੋਦਰ ਸਮ ਕਾਲੂ ਸੰਗ ਪਜਾਰੂ' ਬੀ ਕਵੀ ਜੀ ਲਿਖ ਆਏ ਹਨ। ਫੇਰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਦ ਅਵਤਾਰ ਪ੍ਰਗਟ ਹੋਇਆ ਤਾਂ ਬਾਲ ਅਵਸਥਾ ਤੋਂ ਹੀ ਰਾਇ ਬੁਲਾਰ ਦਾ

[ਬਾਕੀ ਟੁਕ ਦੇਖੋ ਅਗਲ ਪੰਨੇ ਦੇ ਹੇਠ]

ਭੂਖਨ ਸੰਜੁਤਿ[1] ਸੁੰਦਰ ਜ਼ੀਨ ਜਿਨੈ ਛਬਿ ਛਾਈ। ਸਜੈਦਨ[2] ਔ ਸਕਟੇ[3] ਸ਼ੁਭ ਸਾਜਿਕੈ ਤੰਬੂ ਕਨਾਤ ਲਏ ਸਮੁਦਾਈ॥ਕਾਲੂ ਨ ਲੇਵਤਿ ਹੈ ਧਨਹਾਥ ਮੈਂ ਭੂਪਤ ਦੇਤਿ ਭਯੋ ਬਰਿਆਈ[4]।ਬੰਦਨ ਕੋ ਕਰਿ ਹੋਇ ਬਿਦਾ ਨਿਜਧਾਮ ਗਯੋ,ਮਨ ਮੈਂ ਹਰਿਖਾਈ॥੧੭॥ ਮਾਨਵ ਭੇਜ ਬੁਲਾਇ ਪਠੇ ਸਭਿ ਹੈਂ ਪੁਰਿ ਮੈਂ ਰਹਿੰ ਬੇਦੀ ਜੁ ਗਜਾਤੀ[5]। ਦੈ ਸਨਮਾਨ ਬਖਾਨ ਕੀਯੋ ਮਨ ਜਾਨਹੁ ਬੀਸ ਹਮਾਰ ਹੈ ਖਜਾਤੀ[6]। ਸੋ ਪਟਵਾਰੀ ਰੰਧਾਵਨ ਕੋ ਜਿਨਕੇ ਬਹੁ ਗ੍ਰਾਮ ਹੈਂ ਦੀਰਘ[7] ਜਾਤੀ। ਭੂਰ[8] ਕਰੋ ਮਿਲਿਕੈ ਜਸੁ ਪਾਵਨ[9] ਜੋ ਜਗ ਮੈਂ ਸ਼ੁਭ ਰੀਤਿ ਸੁਹਾਤੀ॥੧੮॥ਦੋਹਰਾ॥ਇਕ ਮੇਰੀ ਤੁਮ ਨਹਿੰ ਲਖੋ ਹੈ ਸਭਿ ਹੀ ਕੀ ਲਾਜ। ਗਮਨਹੁ ਅਬਹਿ ਬਿਲੰਬ[10] ਤਜਿ[11] ਸੁੰਦਰ ਸਾਜਹੁ ਸਾਜ[7] ॥੧੯॥ ਸੁਨਿ ਸ਼ੋਨਨ ਬੇਦੀ ਸਭੈ ਬਾਨੇ[12]ਭਲੇ ਬਨਾਇ। ਲੇ ਧਨ ਨਿਜ ਨਿਜ ਧਾਮ ਤੇ ਚਲੇ ਚਤੁਰ ਚਿਤ ਚਾਇ ॥੨੦॥ਸ੍ਰੈਯਾ॥ ਕੰਚਨ[13] ਭੂਖਨ[14] ਪਾਇ ਘਨੇ ਨਗ ਬੀਚ ਬਨੇ ਜਿਨਕੇ ਝਮਕਾਵੈਂ। ਕੰਕਨ[15] ਅੰਗਦ[16] ਕੁੰਡਲ ਤੇ ਮੁਖ ਮੰਡਲ ਸੁੰਦਰ ਕੋ ਦਰਸਾਵੈਂ। ਮਾਲ[17] ਬਿਸਾਲ[18] ਭਲੇ ਗਰ ਧਾਰਿ,ਅਮੋਲ ਦੁਕੂਲ[19] ਲੀਏ ਮਨ ਭਾਵੈਂ। ਸੀਸਨ ਪੈ ਸਿਰਪੇਚ[20]ਬਧੇ ਧਰਿ ਕੈ ਕਲਗੀ ਅਧਿਕਾਇ ਸੁਹਾਵੈਂ ॥ ੨੧ ॥ ਦੋਹਰਾ ॥ ਛੈਲ[21] ਛਬੀਲੇ ਛਬਿ ਭਰੇ, ਛਾਪ[22] ਛਲਾਘਨ[23]ਹਾਥ। ਸਜਿ ਸਜਿ ਬਾਹਨ[24]ਆਪਨੇ ਭਏ ਬਰਾਤੀ ਸਾਥ॥੨੨॥

---

[1]ਸਮੇਤ। [2]ਰਥ। [3]ਗੱਡੇ। [4]ਜ਼ੋਰੋਜ਼ੋਰੀ। [5]ਇਕੋ ਗੋਤ ਦੇ ਸਨਬੰਧੀ। [6]ਪ੍ਰਗਟ। [7]ਵਡੀ। [8]ਬਹੁਤ। [9]ਪਵਿੱਤ੍ਰ। [10]ਦੇਰੀ। [11]ਛੱਡਕੇ। [12]ਪ੍ਰਸ਼ਾਕੇ। [13]ਸੋਨੇ ਦੇ। [14]ਗਹਿਣੇ। [15]ਕੰਙਣ। [16]ਬਹੁੱਟੇ। [17]ਮਾਲਾ। [18]ਬੜੀ। [19]ਦੁਪੱਟੇ। [20]ਚੀਰੇ,ਦਸਤਰ। [21]ਬਾਂਕੇ ਜੁਵਾਨ। [22]ਮੁੰਦਰੀ। [23]ਛੱਲੇ। [24]ਅਸਵਾਰੀਆਂ।

[ਫੁਟਨੋਟ] [ਪਿਛਲੇ ਪੰਨੇ ਦੀ ਬਾਕੀ ਟੂਕ]
ਸਿਦਕ ਅੱਲਾ ਦੇ ਰਸੂਲ ਜੇਹਾ ਸਤਿਗੁਰੂ ਨਾਨਕ ਦੇਵ ਜੀ ਪੂਰ ਪੱਕਾ ਹੋ ਗਿਆ ਸੀ ਜੋ ਓਸ ਦੀ ਜ਼ਬਾਨੀ ਇਸੇ ਅਧਜਾਯ ਦੇ ੧੨ਵੇਂ ਛੰਦ ਵਿਚ ਕਵਿ ਜੀ ਨੇ ਦਰਸਾਇਆ ਹੈ। ਓਸੇ ਸਾਦਕ ਰਾਜੇ ਨੇ ਆਪਣੇ ਪਿਆਰੇ ਸਤਿਗੁਰੂ ਲਈ ਸ਼ਾਦੀ ਸਮੇਂ ਆਪਣੇ ਸ਼ਾਹੀ ਰਾਜਸੀ ਸਾਜ਼ੋ-ਸਾਮਾਨ ਬਾਬੇ ਕਾਲੂ ਜੀ ਦੇ ਹਾਜ਼ਰ ਕੀਤੇ ਦੱਸੇ ਹਨ, ਜੋ ਇਸ ੧੭ਵੇਂ ਛੰਦ ਤੋਂ ਪ੍ਰਗਟ ਹਨ। ਅਜੇ ਅੱਗੇ ਫੇਰ ਜਨੇਤ ਨੇ ਸੁਲਤਾਨਪੁਰ ਜਾਣਾ ਹੈ ਜਿੱਥੇ ਨਵਾਬ ਦੌਲਤਖਾਨ ਲੋਦੀ ਨੇ ਆਪਣੇ ਰਾਜਸੀ ਸਾਮਾਨ ਜਨੇਤ ਵਾਸਤੇ ਪੇਸ਼ ਕਰਨੇ ਹਨ, ਵੇਖੋ ਇਸੇ ਅਧਜਾਯ ਦਾ ੪੧, ੪੨ ਛੰਦ। ਕੁਤਰਕ ਕਰਨ ਵਾਲਿਆਂ ਨੇ ਇਹ ਨਹੀਂ ਵਿਚਾਰਿਆ ਕਿ ਕਵਿ ਜਾਂ ਸਾਜ਼ੋ ਸਾਮਾਨ ਭਾਰੀ ਹੋਣ ਦਾ ਪਤਾ ਆਪ ਦੇ ਰਹੇ ਹਨ।

ਕਬਿੱਤ ॥ ਸਜੈਦਨ[1] ਤੁਰੇਗਮ[2] ਸਕਟ[3] ਪੈ ਅਰੂਢੇ ਕੋਊ ਜਰੀ[4] ਸੰਗਿ ਜਰੇ ਰਾਜੈ[5] ਆਰਨ[6] ਉਛਾਰਿਹੀਂ। ਬਾਰਬਧੂ* ਬ੍ਰਿੰਦ[7] ਸੰਗਿ ਗਮਨੀ ਉਮੰਗਿ ਮਨ ਅੰਗਨ ਸ਼ਿਗਾਰਕੈ

[1]ਰਥਾਂ। [2]ਘੋੜਿਆਂ। [3]ਗਡਿਆਂ। [4]ਤਿੱਲੇ। [5]ਪ੍ਰਕਾਸ਼ਦੇ ਹਨ। [6]ਲਾਲ (ਕਪੜੇ)। [7]ਸਮੂਹ।

*ਨੱਚਣਹਾਰੀ ਦੇ ਨਾਚ ਦਾ ਜੋ ਜ਼ਿਕਰ ਇਸ ਅਧਜਾਯ ਵਿਚ ਆਇਆ ਹੈ ਇਸ ਦੀ ਵੀਚਾਰ ਸਾਨੂੰ ਕਵਿ ਜੀ ਦੇ ਦੱਸੇ ਆਪਣੇ ਗ੍ਰੰਥ ਲਿਖਣ ਦੇ ਸੋਮਿਆਂ ਵੱਲ ਲੈ ਜਾਂਦੀ ਹੈ, ਜਿਨ੍ਹਾਂ ਦਾ ਪਤਾ ਆਪ ਨੇ ਅਧਜਾਯ ੩੭ ਅੰਕ ੬੫ ਤੋਂ ੭੧ ਵਿਚ ਆਪ ਦਿੱਤਾ ਹੈ। (ਦੇਖੋ ਪਸਤਾਵਨਾ ਦਾ ਪੰਨਾ ੧੬੦)। ਵਾਰਾਂ ਭਾਈ ਗੁਰਦਾਸ ਤੇ ਜਨਮਸਾਖੀ ਭਾਈ ਮਨੀ ਸਿੰਘ ਤੇ ਹਕੀਕਤ ਰਾਹ ਮੁਕਾਮ ਅਤੇ ਉਪਰ ਦੱਸੇ ੩੭ਵੇਂ ਅਧਜਾਯ ਦੇ ਆਦਿ ਦੇ ਛੰਦਾਂ ਦੇ ਪੜ੍ਹਨ ਤੋਂ ਇਹ ਭੀ ਪਤਾ ਲਗਦਾ ਹੈ ਕਿ ਆਪਦੇ ਪਾਸ ਇਕ ਜਨਮ ਸਾਖੀ ਹੈਸੀ ਜੋ ਭਾਈ ਬਾਲੇ ਵਾਲੀ ਬਜਾਸਾ ਵਿਚ ਡੋਬਕੇ ਹਿੰਦਾਲੀਆਂ ਨੇ ਉਸੇ ਦੇ ਆਧਾਰ ਤੇ ਲਿਖੀ ਹੈ ਤੇ ਓਸ ਵਿਚ ਮਿਲਾਵਟਾਂ ਪਾਈਆਂ ਹਨ, ਜਿਸਨੂੰ ਕਵੀ ਜੀ ਖੀਰ ਵਿਚ ਮੱਖੀ ਕਹਿੰਦੇ ਹਨ। ਕਵਿ ਜੀ ਅਪਣਾ ਮਨੋਰਥ ਦੱਸਦੇ ਹਨ ਕਿ ਮੈਂ ਖੀਰ ਸ਼ੁਧ ਕਰਨਾ ਹੈ। ਇਨ੍ਹਾਂ ਸਾਰੇ ਸੋਮਿਆਂ ਵਿਚ ਅਰਥਾਤ ਭਾਈ ਮਨੀ ਸਿੰਘ ਦੀ ਸਾਖੀ, ਭਾਈ ਗੁਰਦਾਸ ਜੀ ਤੇ ਹਿੰਦਾਲੀਆਂ ਦੀ ਘੜੀ ਬਾਲੇ ਵਾਲੀ ਆਮ ਮਿਲਦੀ ਸਾਖੀ ਵਿਚ ਵਜਾਹ ਦੇ ਪ੍ਰਸੰਗ ਵਿਚ ਨੱਚਣ ਵਾਲੀ ਦਾ ਕਿਤੇ ਜ਼ਿਕਰ ਨਹੀਂ ਆਯਾ। ਇਸ ਤੋਂ ਹੁਣ ਸਿੱਟੇ ਦੇ ਨਿਕਲਦੇ ਹਨ ਕਿ ਯਾ ਤਾਂ ਇਹ ਪ੍ਰਸੰਗ ਕਵਿ ਜੀ ਨੇ ਕੋਲੋਂ ਪਾਯਾ ਹੈ, ਯਾ ਕਿਸੇ ਹੋਰ ਲਾਯਕ ਪਰ ਨਾਚ ਰੰਗ ਦੇ ਸ਼ੌਕੀਨ ਕਵਿ ਨੇ ਆਖੇਪ ਕੀਤਾ ਹੈ, ਅਰਥਾਤ ਕੋਲੋਂ ਘੜਕੇ ਵਿਚ ਚਾਲਾਕੀ ਨਾਲ ਮਿਲਾ ਦਿੱਤਾ ਹੈ। ਕਵਿ ਸੰਤੋਖ ਸਿੰਘ ਜੀ ਦੀ ਇਸ਼ਟਾਪਤੀ, ਸਾਖੀਆਂ ਨੂੰ ਸ਼ੁੱਧ ਕਰਨ ਦਾ ਮਨੋਰਥ ਦੱਸਣਾ, ਉਨ੍ਹਾਂ ਦਾ ਅਪਣਾ ਜੀਵਨ ਨਾਮ ਜਪਣ ਵਾਲਾ, ਭਗਤੀ ਭਾਵ ਵਾਲਾ, ਗਜਾਨ ਵਾਲਾ ਹੋਣਾ, ਉਨ੍ਹਾਂ ਦਾ ਉਚੇ ਇਖ਼ਲਾਕ ਦਾ ਗੁਣ ਕੱਥਕ ਹੋਣਾ ਅਨੁਮਾਨ ਦੇਂਦਾ ਹੈ ਕਿ ਇਹ ਜ਼ਿਕਰ ਉਨ੍ਹਾਂ ਨਹੀਂ ਪਾਯਾ, ਇਹ ਕਿਸੇ ਦਰਬਾਰੀ ਸ਼ੌਕੀਨ ਕਵਿ ਦਾ ਆਖੇਪ ਹੈ। ਜੇ ਵਿਚਾਰ ਲਈ ਇਹ ਮੰਨ ਲਿਆ ਜਾਵੇ ਕਿ ਕਵਿ ਜੀ ਦਾ ਅਪਣਾ ਹੀ ਲਿਖਿਆ ਹੈ ਤਾਂ ਇਹ ਗਲ 'ਇਤਿਹਾਸਕ ਵਾਕਿਆ' ਨਹੀਂ ਬਣ ਸਕਦੀ, ਕਿਉਂਕਿ ਪੁਰਾਤਨ ਜਨਮ ਸਾਖੀ† (ਫਲੌਤ ਤੇ ਹਾਫਜ਼ਾਬਾਦ ਵਾਲੀ), ਬਾਲੇ ਵਾਲੀ ਜਨਮ ਸਾਖੀ, ਭਾਈ ਮਨੀ ਸਿੰਘ ਦੀ ਜਨਮ ਸਾਖੀ, ਭਾਈ ਗੁਰਦਾਸ ਦੀਆਂ ਵਾਰਾਂ, ਮਹਿੰਮਾ ਪ੍ਰਕਾਸ਼‡ ਕਿਸੇ ਭੀ ਪੁਰਾਣੇ ਗ੍ਰੰਥ ਵਿਚ ਇਸ ਦਾ ਜ਼ਿਕਰ ਨਹੀਂ ਆਯਾ; ਉਤ੍ਰਾਰਧ ਅਧਜਾਯ ੪੨ ਅੰਕ ੨੮ ਵਿਚ ਕਵਿ ਜੀ ਆਪ ਸਤਿਗੁਰ ਦੇ ਮੁਖਾਰਬਿੰਦ ਤੋਂ ਉਚਰਵਾਉਂਦੇ ਹਨ ਕਿ ਵੇਸ਼ਵਾ ਦਾ ਦਰਸ਼ਨ ਕਰਨਾ ਭੀ ਨਾ ਚਾਹੀਏ ਤਾਂਤੇ ਸਪਸ਼ਟ ਹੈ ਕਿ ਇਹ ਗੱਲ ਇਤਿਹਾਸਕ ਵਾਕਿਆ ਨਹੀਂ ਹੈ। ਪੁਰਾਤਨ

[ਬਾਕੀ ਟੂਕ ਏਥੇ ਅਗਲੇ ਪੰਨੇ ਦੇ ਹੇਠ]

†ਜੋ ਹੁਣ ਛਪ ਚੁਕੀ ਹੈ ਤੇ 'ਖਾਲਸਾ ਸਮਾਚਾਰ' ਦੇ ਦਫਤਰੋਂ ਮਿਲਦੀ ਹੈ।

‡ਇਹ ਗ੍ਰੰਥ ਨਾਨਕ ਪ੍ਰਕਾਸ਼ ਤੋਂ ਲਗ ਪਗ ੨੫ ਯਾ ੩੦ ਵਰ੍ਹੇ ਪਹਿਲੇ ਲਿਖਿਆ ਗਿਆ ਹੈ।

ਅਨੇਗ ਮਾਨ ਟਾਰਿਹੀਂ[1]। ਬਾਦਿਤ ਬਜਾਨ ਹਾਰ[2] ਕੌਤਕ[3] ਕਰਨਹਾਰ ਭਾਰ ਕੇ ਉਚਾਨਹਾਰ[4] ਤਮਾਰ ਭੇ ਅਪਾਰ ਹੀ। ਧਰੇ ਹੈਂ ਤੁਖਾਰ[5] ਪਰ ਦੀਰਘ

[1]ਕਾਮ ਦਾ ਬੀ ਮਾਨ ਉਤਾਰ ਰਹੀਆਂ ਹਨ।[2]ਵਾਜੇ ਵਜਾਣ ਵਾਲੇ।[3]ਤਮਾਸ਼ੇ।[4]ਚੁੱਕਣ ਵਾਲੇ।[5]ਊਠ।

[ਪਿਛਲੇ ਪੈਨੇ ਦੀ ਬਾਕੀ ਟੂਕ ਇਥ ਹੈ]

ਜਨਮ ਸਾਖੀ ਤੋਂ ਤਾਂ ਪਤਾ ਲਗਦਾ ਹੈ ਕਿ ਵਜਾਹ ਬਚਪਨ ਵਿਚ—ਜਦੋਂ ਕਿ ਆਪ ਤਲਵੰਡੀ ਸਨ—ਹੋ ਗਿਆ ਸੀ, ਕਿਉਂਕਿ ਸੁਲਤਾਨ ਪੁਰ ਨੂੰ ਟੁਰਨ ਵੇਲੇ ਸ਼੍ਰੀ ਸੁਲੱਖਣੀ ਜੀ ਅਪਣੇ ਨਾਲ ਟੁਰਨ ਲਈ ਬੇਨਤੀ ਕਰਦੇ ਹਨ। ਭਾਈ ਮਨੀ ਸਿੰਘ ਜੀ ਬੀ ਵਿਵਾਹ ਇਸੇ ਉਮਰੇ ਲਿਖਦੇ ਹਨ। ਤਲਵੰਡੀ ਦਾ ਰਾਇ ਬੁਲਾਰ ਗੁਰੂ ਜੀ ਦੇ ਬਚਪਨ ਵਿਚ ਹੀ ਕ੍ਰਿਸ਼ਮੇ ਦੇਖਕੇ ਮੁਰੀਦ ਹੋ ਚੁਕਾ ਸੀ, ਤੇ ਧਰਮ ਤੇ ਇਖ਼ਲਾਕ ਵਾਲਾ ਬੰਦਾ ਸੀ, ਉਸ ਦੇ ਦਰਬਾਰ ਵਿਚ (ਜਿੰਨਾਂ ਕੁਛ ਉਹ ਸੀ), ਨਾਚ ਰੰਗ, ਸ਼ਰਾਬਾਂ, ਤਮਾਸ਼ੇ ਨਹੀਂ ਸਨ, ਜਿਸਤੋਂ ਅਗਲਬ ਹੋ ਸਕੇ ਕਿ ਨਾਲ ਨਚਣੀਆਂ ਬੀ ਦੇ ਦਿਤੀਆਂ ਹੋਣ। ਉਹ ਇਖਲਾਕੀ ਤੇ ਧਰਮੀ ਹੋ ਚੁਕਾ ਬੰਦਾ ਹੋਰ ਮੱਦਦ ਵਿਆਹ ਵਿਚ ਦੇਂਦਾ ਹੈ, ਪਰ ਇਹ ਮਦਦ ਨਹੀਂ ਦੇ ਸਕਦਾ ਸੀ ਅਤੇ ਨਾ ਹੀ ਕੋਈ ਹੋਰ ਇਹ ਖੁਲ੍ਹ ਲਵੇ ਤਾਂ ਖੁਲ੍ਹ ਦੇ ਸਕਦਾ ਸੀ। ਤਾਂਭੇ ਦਲੀਲ ਤੇ ਵਾਕਿਆਤ ਇਹੋ ਸਿੱਧ ਕਰਦੇ ਹਨ ਕਿ ਇਹ ਗਲ 'ਇਤਿਹਾਸਕ ਵਾਕਿਆ' ਨਹੀਂ ਹੈ।

ਫਿਰ ਅਸੀਂ ਜੇ ਗੁਰੂ ਜੀ ਦੇ ਉਪਦੇਸ਼, ਉਨ੍ਹਾਂ ਦੇ ਸੁਭਾਵ ਤੇ ਉਚਾਰੇ ਵਾਕਾਂ ਵੱਲ ਆਵੀਏ ਤਾਂ ਬੀ ਇਹੋ ਉਗਾਹੀ ਮਿਲਦੀ ਹੈ ਕਿ ਇਹ ਗਲ ਹੋ ਨਹੀਂ ਸਕਦੀ। ਜਿਨ੍ਹਾਂ ਨੇ ਬਚਪਨ ਵਿਚ ਹੀ ਪੱਟੀ ਉਚਾਰੀ, ਵੰਡ ਦਿਖਾਵੇ ਦੇ ਵਿਰੁੱਧ ਵਾਕ ਕਹੇ, ਆਤਮਕ ਜੰਞ ਦਾ ਆਦਰਸ਼ ਵਰਣਨ ਕੀਤਾ, ਵੈਰਾਗ ਤੇ ਪਰਵੈਰਾਗ ਦੇ ਸ਼ਬਦ ਉਚਾਰੇ, ਜੋ ਉਚੇ ਆਤਮ ਰਸਾਂ ਦੇ ਸੰਗੀਤ ਗਾਉਂ ਰਹੇ ਸਨ, ਓਹ ਕਦ ਆਗਜਾ ਦੇਂਦੇ ਸੇ ਕਿ ਵਜਾਹ ਨਾਲ ਤਾਇਫੇ ਜਾਣ। ਫਿਰ ਉਨ੍ਹਾਂ ਦੀ ਅਪਣੀ ਰਾਇ ਉਨ੍ਹਾਂ ਦੇ ਉਚਾਰੇ ਵਾਕ ਨਾਚ ਰੰਗ ਤਮਾਸ਼ਿਆਂ ਤੇ ਵਿਭਚਾਰੀ ਗੱਲਾਂ ਬਾਬਤ ਸਾਡੇ ਪਾਸ ਮੌਜੂਦ ਹਨ। ਆਪ ਉਚਾਰਦੇ ਹਨ:—

ਪੁਨਾ:—ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥ ਪਰ ਪਿਰ ਰਾਤੀ ਖਸਮੁ ਵਿਸਾਰਾ ॥ ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥ ੫ ॥ [ਮਾਝ ਮਹਲਾ ੧

ਪੁਨਾ:—ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੇ ਤੇਰਾ ਚਿਤਿ ਨ ਆਵੈ ਨਾਉ ॥ [ਸਿਰੀ ਰਾਗ ਮਹਲਾ ਪਹਿਲਾ ੧

ਕਵਿ ਸੰਤੋਖ ਸਿੰਘ ਜੀ ਬੀ ਅਪਣੀ ਰਾਇ ਵੇਸਵਾਪਰ ਪੂਰਬਾਰਧ ਦੇ ੪੭ਵੇਂ ਅਧਜਾਯਦੇ ੨੬ਵੇਂ ਅੰਕ ਵਿਖੇ ਸੰਗਲਾ ਦੀਪ ਦੀਆਂ ਵੇਸ਼ਵਾਵਾਂ ਦੇ ਨਾਚ ਪਰ ਸਤਿਗੁਰੂ ਜੀ ਦੀ ਜ਼ਬਾਨੀ ਪ੍ਰਗਟ ਕਰਦੇ ਹਨ:—

ਚੌਪਈ ॥ ਦੁਰਗੰਧ ਕੋ ਬਾਸਨ ਹੈ ਦੇਹੀ। ਇਨਹਿ ਸਪਰਸ਼ੈ ਹੈ ਜੁ ਸਨੇਹੀ।
ਇਹ ਠਾਂ ਜਨਮ ਭ੍ਰਿਸ਼ਟ ਤਿਨ ਕੇਰਾ। ਮੂਏ ਨਰਕ ਮਹਿੰ ਜਮ ਨੈ ਗੇਰਾ ॥੨੬॥

ਜਦੋਂ ਨਚਣਹਾਰੀ ਦਾ ਨਾਚ ਆਉਂਦਾ ਹੈ ਤਾਂ ਲੇਖਕ ਜੀ ਨੇ ਗੁਰੂ ਜੀ ਨੂੰ ਅਸੰਗ ਦਸਿਆ ਹੈ, ਜੋ ਉਸਦੇ ਅੰਦਰ ਗੁਰੂ ਜੀ ਦੀ ਉੱਚਤਾ ਦਾ ਲਖਾਯਕ ਹੈ। ਦੇਖੋ ਅਧਜਾਯ ੨੨ ਅੰਕ ੫੦ ਇਸੇ ਪੂਰਬਾਰਧ ਦਾ।

ਦਮਾਮੇ[1] ਬਹੁ ਸਾਜੈਂ ਸ਼ੁਭ ਰਾਜੈਂ[2] ਬਾਜੈਂ ਡੰਕ ਇਕਬਾਰਹੀ[3] ॥੨੩॥ ਦੋਹਰਾ ॥ ਬੇਦਿਯਨਿ ਕੀ ਬਰ ਸੁੰਦਰੀ[4] ਮਧੁਰ ਮਧੁਰ ਸੁਰ ਗਾਇ। ਸਰਸਤਿ[5] ਹਰਖਤਿ[6] ਉਰ ਵਿਖੈ, ਮੁਰੀ ਬਰਾਤ ਚਢਾਇ ॥ ੨੪ ॥ ਕਬਿੱਤ ॥ ਭਯੋ ਹੈ ਅਰੂਢ[7] ਕਾਲੂ, ਲੀਨੋ ਧਨ ਲਾਲੂ ਬਹੁ, ਤਜੀ ਤਲਵੰਡੀ, ਪਦ[8] ਪੰਥ[9] ਵਿਖੈ ਪਾਏ ਹੈਂ। ਲੀਨੇ ਧਨ ਰਾਮਾ, ਸੁਤ[10] ਕਿਸ਼ਨਾ ਸੁ ਨਾਮਾ* ਜਿਹ ਧਰੇ ਉਰ ਚਾਹਿ ਸੁਲਤਾਨਪੁਰਿ ਧਾਏ ਹੈਂ। ਸਭੈ ਦਿਨ ਜਾਹਿ ਚਲੇ ਡੇਰਾ ਰੈਨ[11] ਮਾਂਹਿ, ਬਿਧਿ ਐਸੀਏ ਚਲਤਿ ਧਾਮ ਨਾਨਕੀ ਕੇ ਆਏ ਹੈਂ।ਆਨੰਦ ਉਦਧਿ[12] ਮਿਲਿ ਕੇਲ ਕਰੈਂ ਮੀਨ ਜਿਵ[13], ਨਾਨਕ ਸਪੂਤ ਭਯੋ, ਭਏ ਮਨ ਭਾਏ ਹੈਂ॥੨੫॥ਆਨਿਕੈ ਜੈਰਾਮ ਸਨਮਾਨ[14] ਕੀਨੋ ਸਭਿਨਿ ਕੋ,ਯਥਾ ਯੋਗ ਥਾਨ ਦੀਨੋ ਡੇਰਾ ਕਰਿਵਾਇਕੈ। ਤਨੀਆ[15] ਨਿਕਟਿ ਜਾਇ ਮਿਲਨੋ ਕਾਲੂ ਪਾਇ ਸੁਖ, ਦਯੋ ਮਧੁਰਾਨਹਿ[16] ਕੋ ਦਾਸ ਤੇ ਮੰਗਾਇਕੈ। ਸਭਿਹੀ ਸੰਭਾਰਨ ਸੰਭਾਰਿ ਬੰਧਿ ਬੰਧਿ ਭਾਰ, ਧਰੇ ਸਕਟਨ[17] ਸਭਿ ਊਪਰ ਤੇ ਲਸਾਇਕੈ। ਪ੍ਰਮਾਨੰਦ ਮਿਲਨੋ ਕੀਨਿ ਪ੍ਰਸ਼ਨ[18] ਕੁਸ਼ਲ[19] ਭਲੇ ਹੋਰਿ ਕੈ ਬਰਾਤ[20] ਉਰ ਰਹਨੋ ਹਰਿਖਾਇਕੈ ॥ ੨੬॥ ਸ਼ੋਨ[21] ਸੁਖ ਕੰਦ[22] ਸੁਨਿ, ਆਏ ਜਗਬੰਦ[23] ਪੁਨ ਦੋਊ ਕਰ ਬੰਦਿ[24] ਪਦ ਬੰਦੇ ਸੀਸ ਨਾਯੋ ਹੈ[25]। ਕਾਲੂ ਨੈ ਉਤਾਲ[26] ਲੀਨਿ ਅੰਕ[27] ਹਿਤ ਨਾਲ, ਭਯੋ ਪ੍ਰੀਤ ਮੈਂ ਬਿਸਾਲ ਨਿਜ ਗਰੇ ਸੋਂ ਲਗਾਯੋ ਹੈ। ਬੇਦੀ ਸਭਿ ਔਰ ਭਰੇ ਪ੍ਰੇਮ ਤਿੰਹ ਠੌਰ ਮਿਲੇ ਭਰਿ ਭਰਿ ਕੌਰ[28] ਉਰ ਭਾਗੀ ਸੁਖ ਪਾਯੋ ਹੈ। ਸੁੰਦਰ ਕਿਸ਼ੋਰ ਲਖੈਂ ਬੀਸ ਸਿਰਮੌਰ[29] ਨਿਜ, ਦੌਰ ਦੌਰ ਜਾਂਕੋ ਜਸੁ ਦੇਸ਼ ਦੇਸ਼ ਛਾਯੋ ਹੈ॥ ੨੭॥ਦੋਹਰਾ ॥ ਕਮਲਨੈਨ ਕੋ ਧਨ ਜਿਤੋ ਦੀਨੋ ਕਾਲੂ ਹਾਥ। ਕਹੀ ਜਰਾਮ ਸੁਨਾਇ ਪੁਨਿ ਸਭਿ ਲੇਖੇ ਕੀ ਗਾਥ ॥ ੨੮ ॥ ਸੋਰਠਾ ॥ ਉਰ ਧਰਿ ਹਰਖ ਬਿਸਾਲ ਕਾਲੂ ਬੋਲਨੋ ਬਚਨ ਤਬ। ਖਰਚਨ ਕੋ ਅਬ ਕਾਲ ਭਲਾ

---

[1]ਨਗਾਰੇ। [2]ਬਿਰਾਜੇ ਹਨ। [3]ਵਜਦੀ ਹੈ ਚੋਬ ਇਕੋ ਵਾਰੀ। (ਅ) ਵਜਦੇ ਹਨ ਦਮਾਮੇ ਤੇ ਨਗਾਰੇ ਇਕੱਠੇ। [4]ਇਸਤ੍ਰੀਆਂ । [5]ਖਿੜਦੀਆਂ ਹਨ। [6]ਖੁਸ਼ ਹੁੰਦੀਆਂ ਹਨ। [7]ਸਵਾਰ। [8]ਪੈਰ। [9]ਰਾਹੁ। [10]ਪੁੱਤ੍ਰ। [11]ਰਾਤ। [12]ਆਨੰਦ ਦੇ ਸਮੁੰਦਰ ਨੂੰ। [13]ਮੱਛੀ ਵਾਂਙੂ। [14]ਆਦਰ। [15]ਧੀ। [16]ਮਿਠਾਈ। [17]ਗੱਡਿਆਂ ਦੇ। [18]ਪੁੱਛੀ। [19]ਸੁੱਖ ਆਨੰਦ। [20]ਜਨੇਤ। [21]ਕੰਨੀ। [22]ਭਾਵ ਗੁਰੂ ਜੀ। [23]ਜਗਤ ਦੇ ਬੰਦਨ ਜੋਗ (ਗੁਰੂ ਜੀ) ਆਏ। [24]ਜੋੜਕੇ। [25]ਚਰਨਾਂ ਪਰ ਮੱਥਾ ਟੇਕਿਆ (ਪਿਤਾ ਜੀ ਦੇ)। [26]ਛੇਤੀ। [27]ਜੱਫੀ ਵਿਚ। [28]ਜੱਫੀਆਂ। [29]ਸ਼ਿਰੋਮਣੀ। *ਪਾ:—ਮਾਮਾ।

ਭਯੋ ਧਨ ਬਹੁ ਕਰਜੋ[1] ॥ ੨੯ ॥ ਔਰ ਭੇਵ ਨਹਿੰ ਜਾਨਿ[1] ਏਕ ਦਰਬ[2] ਕੀ ਲਾਲਸਾ। ਯੌਂ ਨ ਕਰਹਿ ਪਹਿਚਾਨ-ਕਰਤਾ ਹਰਤਾ ਜਗਤ ਕੋ-॥੩੦॥ ਕਬਿੱਤ ॥ ਨਾਨਾ ਬਿਧਿ ਭੋਜਨ ਕਰਾਇ ਕੈ ਜਿਮਾਇ[3] ਨਰ, ਬਨਿਤਾ ਕੀ ਪਾਂਤਹਿੰ ਬਿਸਾਇ[4] ਹਿਤ ਖਾਨ ਕੋ।ਔਰ ਜੇ ਹੈਂ ਊਚ ਨੀਚ ਸਭਿ ਕੋ ਅਹਾਰ ਦੀਨੋ, ਨੀਕੇ ਪਕਵਾਨ ਖਾਨ ਕੀਨੇ[5] ਸੁਖ ਮਾਨਕੇ[6] । ਚਤੁਰ ਬਰਨ ਕੋਰੇ ਘਰਨ ਘਰਨ ਫੇਰੇ ਭੂਰਨ ਨਰਨ ਪੂਰੇ[7] ਕਾਲੂ ਰੰਕ ਰਾਨਕੇ[8] । ਸਭਿਨਿ ਦਿਵਾਯੋ, ਉਤਸਾਹ ਯੌਂ ਬਢਾਯੋ ਅਤਿ, ਵਡੋ ਜਸ ਛਾਯੋ ਬੀਚ ਪੁਰਿ ਸੁਲਤਾਨ ਕੋ ॥ ੩੧ ॥ ਦੋਹਰਾ ॥ ਬ੍ਰਿੰਦ[9] ਮਧੁਰ ਪਕਵਾਨ ਕੋ[10] ਸੀਸ ਨਰਨ ਧਰਿਵਾਇ। ਦੌਲਤ ਖਾਨ ਨ੍ਰਿਪਾਲ ਕੋ ਦੀਨਿ ਜਰਾਮ ਸੁ ਜਾਇ ॥ ੩੨ ॥ ਸੋਰਠਾ ॥ ਲਖਿ ਅਨੰਦ ਕੋ ਬ੍ਰਿੰਦ ਬਦਜੋ[11] ਨਰਿੰਦ ਸੁ ਬਦਨ ਤੇ। 'ਵਸਤੁ ਬਿਲੰਦੁ ਸੁਛੰਦ ਮੋਹਿ ਨਰਨ ਤੇ ਚਹਿਤਿ ਲਿਹੁ'।੩੩।*ਕਬਿੱਤ। ਬੋਲੇ[12] ਗੁਨ ਐਨ ਅਰਬਿੰਦ[13] ਸਮ ਨੈਨ[14] ਲੋਨੇ[15] ਜਾਂਕੇ[16] ਅਵਿਲੋਕ ਕੋਨੇ ਮੈਨ ਬਿਨ ਮਾਨਕੇ[17]।ਭੌਨ[18] ਮੈਂ ਬਸਾਇ[19] ਤਨ ਸਾਦਨ[20] ਮਲਾਇ ਸ਼ੁਭ ਗਾਇ ਗੀਤ ਅੰਗਨਾ[21] ਬਨਾਇ ਬੈਨ[22] ਮਾਨ[23] ਕੋ† । ਵਡੋ ਵਡਭਾਗਨਿ ਸੁਹਾਗਨਿ ਸਪਤ ਮਿਲਿ ਅੰਗਨ ਮਲਤਿ[24] ਭਲੇ ਬੇਦੀ ਕੁਲ ਭਾਨੁ[25]ਕੋ। ਨ੍ਹਾਨ[26] ਪੁਨ ਕੀਨੋ, ਬਹੁ ਦੀਨਨਿ‡ਕੋ ਦਾਨ ਦੀਨੋ,ਆਸਨ ਅਸੀਨੇ[27] ,ਕੁਰਬਾਨ[28] ਸੁਖਦਾਨ ਕੇ[29] ॥ ੩੪ ॥ ਸ੍ਵੈਯਾ ॥ ਸੋਹਤਿ ਪੀਤ[30] ਦੁਕੂਲ[31] ਧਰੇ ਸ਼ੁਭ ਹਾਥ ਬਨ੍ਹਾਂ§ ਜਿਨ ਕੇ ਕੰਗਨਾ। ਭ੍ਰੂਖਨ[32] ਭੂਖਤਿ[33] ਹੈਂ ਤਨ[34] ਮੈਂ,ਕਰ[35] ਛਾਪ[36] ਛਲਾਯਨ[37] ਸੋਂ ਰੰਗਨਾ[38]।ਸੀਸ ਬਧਾ ਸਿਰਪੇਚ[39] ਫਬੇ ਛਬਿ ਚਾਰੁ[40]ਬਿਲੋ-

[1]ਜਾਣਦਾ। [2]ਧਨ। [3]ਖਵਾਇਕੇ। [4]ਇਸਤ੍ਰੀਆਂ ਦੀ ਪੰਗਤ ਬਿਠਾਈ। [5]ਖਾਧੇ। [6]ਸੁਖ ਮੰਨਕੇ। [7]ਘੱਲੇ। [8]ਗਰੀਬ ਅਮੀਰ ਦੇ। [9]ਬਹੁਤ। [10]ਮਿੱਠੇ ਪਕਵਾਨਾਂ ਨੂੰ । [11]ਆਖਿਆ। [12]ਸੱਦੇ। [13]ਕਵਲ। [14]ਅੱਖਾਂ। [15]ਸੁੰਦਰ। [16]ਭਾਵ ਗੁਰੂ ਜੀ ਦੇ ਨੈਣ। [17]ਜਿਨ੍ਹਾਂ ਦੇ ਅੱਖ ਦੇ ਕੋਨੇ ਦੇਖਕੇ ਕਾਮ ਦਾ ਮਾਨ ਹਟ ਜਾਵੇ। [18]ਘਰ। [19]ਬਿਠਾਕੇ। [20]ਵਟਣਾ । [21]ਇਸਤ੍ਰੀਆਂ । [22]ਬਚਨ। [23]ਆਦਰ ਦੇ। [24]ਅੰਗਾਂ ਨੂੰ ਮਲਦੀਆਂ ਹਨ (ਵੱਟਣਾ)। [25]ਬੇਦੀ ਕੁਲ ਦੇ ਸੂਰਜ ਨੂੰ। [26]ਇਸ਼ਨਾਨ। [27]ਬੈਠੇ। [28]ਸਦਕੇ ਹੈ (ਕਵੀ)। [29]ਸੁਖਾਂ ਦੇ ਦਾਤੇ ਦੇ। [30]ਪੀਲਾ। [31]ਦੁਪੱਟਾ। [32]ਗਹਿਣੇ। [33]ਸਜੇ ਹੋਏ। [34]ਸ਼ਰੀਰ। [35]ਹੱਥ। [36]ਮੁੰਦਰੀ। [37]ਛਲਿਆਂ ਨਾਲ। [38]ਸਜ ਰਹੇ ਹਨ (ਹੱਥ)। [39]ਚੀਰਾ। [40]ਸੁੰਦਰ। *ਅੰਕ ੩੨ ਤੇ ੩੩ ਛਾਪੇ ਵਾਲੇ ਛੱਡ ਗਏ ਹਨ, ਲਿਖਤ ਦੇ ਨੁਸਖਿਆਂ ਵਿਚ ਇਹ ਛੰਦ ਦੋਵੇਂ ਹੈਨ।

†ਪਾ:-'ਬਾਨ ਕੇ'-ਬਾਣਾਂ ਵਰਗੇ ਬੈਨ। ‡ਪਾ:-ਦਿਜਨ। §ਪਾ:-ਧਰੇ।

ਕਤਿ ਹੈਂ ਅੰਗਨਾ[1]। ਰੂਪ ਮੁਕੰਦ ਅਨੰਦ ਕਿ[2] ਕੰਦ ਬਨਜੋ ਮੁਖ ਚੰਦ ਕਲੰਕ ਬਿਨਾ ॥ ੩੫ ॥ ਭਰੀ ਸੁੰਦਰਤਾ ਬਹੁ ਸੀਸ ਕਿਰੀਟ[3] ਸੁਹਾਵਤਿ ਲਾਲ ਚੁਨੀ ਸੁ ਹਰੀ[4]। ਹਰੀ ਲੋਕਨ ਬੁਧਿ[5] ਬਿਲੋਕਤਿ[6] ਆਨਨ[7] ਲੋਚਨ ਡੀਠ ਕਹੂੰ ਨ ਟਰੀ[8]। ਟਰੀ ਆਪਦ ਤਾਂ ਨਰ ਕੀ ਸਗਰੀ[9] ਜਿਨ ਮੂਰਤਿ ਸੋ[10] ਉਰ ਮਾਹਿ ਧਰੀ। ਧਰੀ ਅੰਗਨ ਮੈਂ ਸੁਖਮਾ ਸੁਖ ਕੀ[11], ਜਗ ਕੋਮਲਤਾ ਬਚ ਬੀਚ ਭਰੀ[12] ॥ ੩੬ ॥ ਛੋਟੇ ਨਿਸ਼ਾਨ[13] ਧਰੇ ਦਰ ਬਾਜਤਿ ਆਵਤਿ ਜਾਵਤਿ ਲੇਤਿ ਹੈਂ ਕੋਈ[14]। ਤਾਤ ਕਮਾਈ ਕੋ ਕਾਲੂ ਬਿਲੋਕਿ ਬਿਸਾਲ ਉਦਾਰ ਰਿਦਾ ਬਹੁ ਦੋਈ। ਆਵਤਿ ਰਾਗ ਕਲਾਵਤ[15] ਗਾਵਤਿ ਭਾਵਤਿ ਜੋ ਬਿਤ[16] ਪਾਵਤਿ ਸੋਈ। ਯਾ ਬਿਧਿ ਕੋ ਉਤਸਾਹ ਭਯੋ ਕਵਿ ਕੀਨਿ ਕਬਿੱਤਨ[17] ਮੱਧ[18] ਭਨੋਈ[19] ॥ ੩੭ ॥ ਪਾਵਨ ਮੰਗਲ ਹੋਤਿ ਸੁਹਾ-ਭਨ ਭਾਵਨ[20] ਭਾਟ ਰਟੈਂ[21] ਗੁਨਕੋ। ਲਾਗੀ ਸਭਾ ਸਭਿ ਬੇਦਨਿਕੀ[22] ਨਟ ਰਾਗ ਅਲਾਪ ਕਰੈਂ ਧੁਨ ਕੋਹੀਝ ਰਿਦੈ ਬਖਸ਼ੈਂ ਬਖਸ਼ੀਸ਼ਨਿ, ਪਾਇਕੈ ਸੋ ਹਰਖੈਂ ਧਨ ਕੋਹਾਸ ਬਿਲਾਸ ਕਰੈਂ ਮਿਲਿਕੈ ਪਿਖਿ ਕੌਤਕ ਭਾਂਤਿ ਅਨੇ-ਕਨ ਕੋ ॥੩੮॥ ਖਰੀ ਚਾਰੁ ਬਰਾਤ ਬਨੀ ਸਗਰੀ ਤਨ ਭੂਖਨ[23] ਜੇਬ[24] ਜਰਾਵ ਜਰੀ[25]। ਜ਼ਰੀਦੋਜ਼[26] ਫਿਰੈ ਬਿਜਨਾ[27] ਸਾਂਭ ਪੈ ਸਮ ਸੁਰਜ ਕੋ ਜਿਹ ਕ੍ਰਾਂਤਿ ਧਰੀ। ਧਰੀ ਪੋਸ਼ਿਸ ਅੰਗ ਪਟੰਬਰ ਅੰਬਰ ਹੈ ਪਸ਼ਮੰਬਰ[28] ਸ਼ੋਭ ਕਰੀ। ਕਰੀ[29] ਸੁੰਦਰ ਰੰਗ ਅਨੇਕਨ ਕੀ ਪੁਰਹੂਤ ਸਭਾ[30] ਦੁਤਿ[31] ਲੀਨਿ ਛਰੀ[32] ॥ ੩੯ ॥ ਦੋਹਰਾ ॥ ਦਿਵਸ ਬਿਤੀਤੇ ਕਿਤਿਕ ਇਵ ਸਾਹਾ ਅਧੋ ਸਮੀਪ। ਲਰੋ ਕਰਨ ਤਮਾਰੀ ਚਲਿਨਿ ਬਸਾਹਨ ਕੁਲ ਕੋ ਦੀਪ[33]

---

[1]ਦੇਖਦੀਆਂ ਹਨ ਇਸਤ੍ਰੀਆਂ। [2]ਕੇ,ਦੇ। [3]ਮੁਕਟ। [4]ਚੁਨੀ=ਚਨੀਆਂ, (ਸੁ+ਹਰੀ=ਹਰੇ ਸੁਹਣੇ) ਪੰਨੇ, (ਅ) ਸੁ+ਹਰੀ=ਸੁਹਣੇ ਹੀਰੇ। [5]ਲੋਕਾਂ ਦੀ ਬੁੱਧ ਹਰੀ ਗਈ। [6]ਦੇਖਕੇ। [7]ਮੁਖ। [8]ਵੇਖਦਿਆਂ ਕਿਸੇ ਦੀ ਨਜ਼ਰ ਪਰੇ ਨਹੀਂ ਹਟਦੀ। [9]ਸਾਰੀ ਆਪਦਾ ਉਸ ਨਰ ਦੀ ਟਲ ਗਈ। [10]ਭਾਵ ਗੁਰੂ ਜੀ ਦੀ ਇਹ ਮੂਰਤੀ। [11]ਅੰਗਾਂ ਵਿਚ ਸੋਭਾ ਸੁਖ ਦੀ ਭਰਪੂਰ ਹੈ। [12]ਬਚਨਾਂ ਵਿਚ ਜਗਤ ਦੀ ਕੋਮਲਤਾ ਭਰੀ ਪਈ ਹੈ। [13]ਛੋਟੇ ਨਗਾਰੇ। [14]ਕਈ (ਦਾਨ) ਲੈਂਦੇ ਹਨ। [15]ਕਲੋਂਤ। [16]ਧਨ। [17]ਕਬਿਤਾਂ। [18]ਵਿਚ। [19]ਕਥਨ। [20]ਪ੍ਰੇਮ ਨਾਲ। [21]ਗਾਉਂਦੇ ਹਨ। [22]ਵੇਦੀਆਂ ਦੀ। [23]ਗਹਿਣੇ। [24]ਸ਼ੋਭਾ ਦੇ ਰਹੀ ਹੈ। [25]ਜੜਾਊ ਜੜੇ ਹੋਏ। [26]ਤਿੱਲੇ ਦਾ ਕੱਢਿਆ ਹੋਇਆ। [27]ਪੱਖਾ। [28]ਪਸ਼ਮੀਨੇ ਦੇ ਕਪੜੇ। [29]ਕੀਤੀ। [30]ਇੰਦਰ ਦੀ ਸਭਾ ਦੀ। [31]ਸ਼ੋਭਾ। [32]ਛਲ ਲਈ, (ਅ) ਜੇ ਪਾਠ ਹੋਵੇ--ਖਰੀ=ਖਰ ਲਈ, ਖੋਹ ਲਈ। [33]ਕੁਲ ਦੀਪਕ ਦੇ ਵਿਆਹ ਕਰਨ ਨੂੰ।

॥ ੪੦ ॥ ਸ੍ਵੈਯਾ ॥ ਭੂਪਤਿ[1] ਪਾਸ ਜਰਾਮ ਗਯੋ ਵਥੁ ਲੇਵਨ ਕੀ[2] ਸਭਿ ਗਾਥ ਸੁਨਾਈ। ਦੀਨੇ ਮਤੰਗ[3] ਅੰਬਾਰਨ ਸੰਗਿ[4] ਤੁਰੰਗਮ[5] ਸੋਂ ਅਸ ਵਾਰ ਬਨਾਈ। ਭੂਖਨ ਸੁੰਦਰ ਕੰਚਨ ਕੇ ਨਗ ਬੀਚ ਜਰਾਵਨ ਸੋਂ[6] ਛਬਿ ਛਾਈ। ਔਰ ਤੁਖਾਰ[7] ਦਏ ਹਿਤ ਭਾਰਨਿ ਤੰਬੂ ਕਨਾਤਨ ਕੇ ਸਮੁਦਾਈ॥ ੪੧॥ ਅੜਿਲ ॥ ਦੌਲਤ ਖਾਂ ਲਖਿ ਰਿਦੈ ਸੁ ਮੋਦੀ ਆਪਨੋ। ਜਸ ਅਪਜਸ ਜਗ ਮਾਝ ਮੁਝਹਿ ਸੰਗਿ ਜਾਪਨੋ[8]। ਦਯੋ ਦਰਬ ਮੰਗਵਾਇ ਕੋਸ਼ ਤੇ[9] ਹਰਖ[10] ਯੁਤਿ[11]। ਹੋ ਕਹੈ 'ਕਰਹੁ ਜਸ ਭੂਰ[12] ਉਦਾਰੁ ਹੋਇ ਚਿਤ'॥੪੨॥ ਸ੍ਵੈਯਾ ॥ ਆਨਿ ਜਰਾਮ ਨੈ ਧਾਮ ਵਿਖੈ ਤਤਕਾਲ ਕਰੀ ਚਢਿਨੇ ਕੀ ਤਯਾਰੀ। ਆਪਨੇ ਆਪਨੇ ਵਾਹਨ[13] ਸਾਜਿ[14] ਅਰੂਢ ਭਏ[15] ਤਨ[16] ਪੋਸ਼ਿਸ਼ ਧਾਰੀ[17]। ਲੌਕਿਕ ਵੈਦਿਕ ਰੀਤ ਕਰੀ ਸਭਿ ਬ੍ਰਿੰਦ ਮਿਲੀ ਤਹਿੰ ਨਾਗਰ[18] ਨਾਰੀ। ਮਾਨੋ ਕੋਕਿਲਕਾ[19] ਕੁਹਕਾਵਤਿ[20] ਗਾਵਤਿ ਗੀਤਨਿ ਆਨੰਦ ਭਾਰੀ॥ ੪੩ ॥ ਸਾਰਸ ਲੋਚਨ[21] ਬੰਧ ਬਿਮੋਚਨ ਰੂਪ[22] ਬਿਲੋਕਤਿ ਹੈ ਮਨਹਾਰੀ[23]*। ਸ਼ੇਖਰੇ[24] ਸੋਹੈਂ ਲਿਲਾਰ ਉਦਾਰਕੇ[25], ਸੀਸ ਪੈ ਹੋਮ[26] ਸੁ ਨੀਕੇ ਹੈ ਢਾਰੀ। ਸੋਭਾ ਕੋ ਮੌਰ[27] ਫਿਰੈ ਸਿਰ ਚੌਰ ਪਿਖੈਂ ਨਰ ਦੌਰ ਸੁ ਭੀਰ ਭੀ ਭਾਰੀ। ਹੋਇ ਅਰੂਢਿ ਚਲੇ ਸਿਵਕਾ[28] ਪਰ ਜਾਮੈਂ ਜਟੇ[29] ਝਮਕੈਂ ਨਗ[30] ਚਾਰੀ†[31] ॥ ੪੪ ॥ ਕਵਿੱਤ ॥ ਸੁੰਦਰ ਮਤੰਗ[32] ਸਜਯੋ ਅਰੁਨ[33] ਅੰਬਾਰੀ ਸੰਗ, ਤਾਂਪੈ ਚਢਿ ਕਾਲੂ ਅੰਗ ਆਨੰਦ ਨ ਮਾਵਈ। ਲਾਲੂ ਗਜਾਰੂਢ[34] ਭਯੋ ਰਾਮਚੰਦ ਕਾਨਾ[35] ਪੁਨ, ਚਢਯੋ ਜਗਜੀਤ ਮੱਲ, ਲਾਲ ਨੰਦ ਭਾਵਈ। ਜੱਟਮਲ, ਇੰਦ੍ਰ ਸੈਨ, ਨੰਦ ਲਾਲ[36] ਮੈਨ ਸਮ ਸ਼ੋਭਾ ਐਨ[37], ਰਥ ਪਰ ਚਢੇ ਛਬਿ ਪਾਵਈ। ਚੰਦ੍

---

[1]ਨਵਾਬ। [2]ਚੀਜ਼ਾਂ ਲੈਣ ਦੀ। [3]ਹਾਥੀ। [4]ਅੰਬਾਰੀਆਂ ਸਣੇ। [5]ਘੋੜੇ। [6]ਜੜਾਉਆਂ ਨਾਲ। [7]ਊਠ। [8]ਜਾਣਦਾ ਹੈ। [9]ਖਜ਼ਾਨੇ ਵਿਚੋਂ। [10]ਖੁਸ਼ੀ। [11]ਨਾਲ। [12]ਬਹੁਤ। [13]ਅਸਵਾਰੀਆਂ। [14]ਤਯਾਰ ਕਰਕੇ। [15]ਚੜ੍ਹ ਪਏ। [16]ਸ਼ਰੀਰ ਤੇ। [17]ਪੁਸ਼ਾਕਾਂ ਪਹਿਨਕੇ। [18]ਚਤੁਰ। [19]ਕੋਇਲਾਂ। [20]ਬੋਲਦੀਆਂ ਹਨ। [21]ਕਵਲ ਨੈਣ। [22]ਬੰਧਨ ਤੋਂ ਛੁਡਾਉਣ ਵਾਲੇ (ਗੁਰੂ ਜੀ) ਦਾ ਰੂਪ। [23]ਦੇਖਦਿਆਂ ਮਨ ਹਰਿਆ ਜਾ ਰਿਹਾ ਹੈ। [24]ਮੱਥੇ ਤੇ ਲਟਕਣ ਵਾਲਾ ਸੇਹਰਾ, ਤੁਰਲਾ। [25]ਉਦਾਰ (ਗੁਰੂ ਜੀ ਦੇ) ਮੱਥੇ ਤੇ। [26]ਸੋਨੇ ਦੀ, ਛਾਵ ਜਿਹਾ ਕਲਗੀ ਤੋਂ ਹੈ। [27]ਸ਼ਿਰੋਮਣਿ। [28]ਪਾਲਕੀ। [29]ਜੜ। [30]ਰਤਨ। [31]ਸੁੰਦਰ। [32]ਹਾਥੀ। [33]ਲਾਲ। [34]ਹਾਥੀ ਪੁਰ ਚੜ੍ਹਿਆ। [35]ਨਾਮ ਹੈ। [36]ਕਾਮ ਵਰਗੀ ਸ਼ੋਭਾ ਦੇ ਘਰ।

*ਪਾਃ—ਹੈਂ ਮਨ ਭਾਰੀ। †ਪਾਃ—ਭਾਰੀ=ਬਹੁਤੇ। (ਅ) ਝਾਲ ਵਾਲੇ।

ਭਾਨੁ, ਕੌਲ ਨੈਨ, ਸ਼ਿਵਲਾਲ, ਕਾਮ ਸੈਨ, ਮਾਨਚੰਦ ਮਾਨਸੰਗ ਚਢੋ ਹਰਖਾਵਈ ॥ ੪੫ ॥ ਛਪਯ ॥ ਪ੍ਰਮਾਨੰਦ, ਜੈਰਾਮ ਬਹੁਰ ਚਢਿ ਚਲਨੋ ਫਿਰੰਦਾ। ਤਖਤ ਰਾਮ, ਜਗਰਾਇ ਬਨਨੋ ਸ਼ੁਭ ਅਰਜਨ ਚੰਦਾ। ਔਰ ਦਿਵਾਨੀ ਮੱਲ, ਮੁਹਨ ਮੱਲ, ਭਲੋ ਸੁਹਾਈ। ਲਖਪਤਿ ਰਾਇ ਕੁਲੀਨ ਚਢਨੋ ਅਸੁ[1] ਜਾਦੋਰਾਈ। ਬੇਦੀ ਪੁਨਿ ਛੱਤ੍ਰੀ ਅਪਰ ਕੋਤਿਕ ਗਿਨਿਯੇ ਨਾਮ ਤਿਨ। ਸ਼ੁਭ ਥਾਨੇ[2] ਨੀਕ ਬਨਾਇ ਕੈ ਚਲੇ ਚੰਚਲਹਿ ਜਾਨੁ ਜਿਨ[3] ॥ ੪੬ ॥ ਸ੍ਰੈਯਾ ॥ ਦਿਸ਼[4] ਏਕ ਤੁਰੰਗਨ[5] ਚੰਚਲ ਸੁੰਦਰ ਜਾਤਿ ਕੁਦਾਵਤਿ ਭੂਖਨ ਧਾਰੀ। ਦਿਸ਼ ਏਕ ਮਤੰਗ[6] ਅੰਬਾਰਨਿ[7] ਸੰਗ ਕਰੈਂ ਜਿਨ ਗੀਡ਼ਹਿ ਭ੍ਰਿੰਗ ਗੁੰਜਾਰੀ[8]। ਦਿਸ਼ ਏਕ ਚਲੇ ਸ਼ਿਵਕਾ[9], ਰਥ ਪੰਗਤਿ, ਬੀਚ ਬਿਰਾਜਹਿੰ ਬਾਹਜ[10] ਚਾਰੀ[11]। ਦਿਸ਼ ਏਕ ਤੁਖਾਰ[12] ਚਲੇ ਸਕਟੇ[13] ਗਮਨੇ ਮਗ ਹੋਤਿ ਕੁਲਾਹਲ[14] ਭਾਰੀ॥੪੭॥ਬਾਜਤਿ ਢੋਲ ਦਮਾਮੇ[15] ਵਡੇ, ਤੁਰਰੀ[16], ਡਫ ਸੋ, ਮੁਰਲੀ, ਕਰਨਾਈ[17]। ਝਾਂਝਰ ਭੂਰ[18] ਨਫੀਰ[19] ਬਜੇ ਮੁਖ ਥਾਤ ਕਹੀ ਨਹਿੰ ਦੇਤਿ ਸੁਨਾਈ। ਰੰਗ ਅਨੇਕਨਿ ਕੋਰ ਪਤਾਕਨਿ[20] ਜਾਂਹਿ ਲਿਯੇ ਸਭਿ ਆਗੇ ਹੀ ਧਾਈ। ਮੰਗਲ ਭੌਨ[21] ਭਏ ਸ਼ੁਭ ਸੌਨ[22] ਸਮੈਂ ਸਭਿ ਗੌਨ ਕੋ[23] ਦੀਨੇ ਦਿਖਾਈ ॥ ੪੮ ॥ ਦੋ ਘਟ[24] ਨਾਰਿ ਸੁਹਾਗਣ ਲੈ ਤਹਿੰ ਆਨਿ ਮਿਲੀ ਜਹਿੰ ਸ਼੍ਰੀ ਜਗ ਸਾਂਈ। ਖੇਲ ਸੁਹਾਵਨ ਬਾਇਸ[25] ਦਾਂਹਨ[26] ਧਾਇ ਭਲੇ ਮ੍ਰਿਗਮਾਲਹਿ[27] ਆਈ[28]। ਹੇਰਤਿ ਹੈਂ ਨਕੁਲਾ[29] ਸਭਿ ਈ ਸੁਰਭੀ[30] ਹੋਇ ਸਾਮੁਹਿ ਖੀਰ ਪਿਆਈ[31]। ਸੁੰਦਰ ਮੰਦ[32] ਸਮੀਰ[33] ਬਹੀ* ਅਵਿਲੋਕ ਬਰਾਤ[34] ਰਹੀ ਹਰਿਖਾਈ ॥ ੪੯ ॥ ਸੰਰਠਾ ॥ ਚਲੇ ਪਰਮ ਸੁਖ ਪਾਇ ਬਾਜਹਿੰ ਘੰਟੇ ਗਜਨ ਕੇ[35]। ਘੁੰਘਰੂ ਛਰਨਨ[36] ਲਾਇ ਰਾਜਹਿੰ ਰਥ ਸਾਜਹਿੰ[37] ਤੁਰੰਗ[38] ॥ ੫੦ ॥ ਦੋਹਰਾ ॥

---

[1]ਘੋੜੇ ਤੇ। [2]ਲਿਬਾਸ। [3]ਅਸਵਾਰੀਆਂ ਜਿਨ੍ਹਾਂ ਦੀਆਂ ਚੰਚਲ ਹਨ। [4]ਇਕ ਪਾਸੇ। [5]ਘੋੜਿਆਂ ਨੂੰ। [6]ਹਾਥੀ। [7]ਅੰਬਾਰੀਆਂ। [8]ਜਿਨ੍ਹਾਂ ਦੀਆਂ ਪੁੜਪੁੜੀਆਂ ਪਾਸ ਭੌਰੇ ਗੁੰਜਾਰਦੇ ਹਨ। [9]ਪਾਲਕੀ। [10]ਘੱਤ੍ਰੀ। [11]ਸੁਹਣੇ। [12]ਊਠ। [13]ਗਡੇ। [14]ਖੁਸ਼ੀ ਦਾ ਸ਼ੋਰ। [15]ਨਗਾਰੇ। [16]ਤੁਰੀਆਂ। [17]ਇਕ ਪ੍ਰਕਾਰ ਦਾ ਨਰਸਿੰਗਾ[ਕ਼ਰਨਾਇ]। [18]ਬਹੁਤ। [19]ਤੁਤੀ[ਨਫੀਰ]। [20]ਝੰਡੀਆਂ। [21]ਘਰ। [22]ਸਗਨ। [23]ਚਲਨ ਵੇਲੇ। [24]ਦੋ ਘੜੇ। [25]ਕਾਂ। [26]ਸੱਜੇ ਪਾਸੇ (ਬੋਲੇ)। [27]ਹਰਨਾ ਦੀ ਡਾਰ। [28]ਡਾਢ ਖੱਬੇ ਪਾਸੇ ਵਲ ਨੂੰ। [29]ਨਿਉਲ ਤੱਕਦੇ ਹਨ। [30]ਗਊ। [31]ਸਾਹਮਣੇ ਹੋਕੇ (ਵੱਛੇ ਨੂੰ) ਦੁਧ ਪਿਲਾਉਂਦੀ ਹੈ। [32]ਹਲਕੀ ਹਲਕੀ। [33]ਹਵਾ। [34]ਜੰਞ। [35]ਹਾਥੀਆਂ ਦੇ। [36]ਝੁਨਕਾਰ। [37]ਸਜੇ ਹੋਏ। [38]ਘੋੜੇ। *ਏਹ ਸਾਰੇ ਸ਼ੁਭ ਸ਼ਗੁਨ ਗਿਣੇ ਹੈਨ।

ਮੁਝ ਕੋ ਰਾਖਨੋ ਸੋਗਿ ਨਿਜ[1] ਖਰਚ ਪ੍ਰਿਥਕ[2] ਕਛੁ ਦੇਯ। ਸੁਨਿਯੇ ਸ਼੍ਰੀ ਅੰਗਦ ਗੁਰੂ ਕਥਾ ਸਾਰ ਰਸ ਲੇਯ॥ ੫੧॥ ਸੈਯਾ॥ ਹੋਤਿ ਕੁਲਾਹਲ ਬਾਦਿਤ[3] ਬਾਜਤਿ[4] ਆਇ ਗਏ ਸਭਿ ਤੀਰ ਬਿਪਾਸਾ[5]। ਕੇਵਟ[6] ਕੋ ਧਨ ਦੀਨ ਤਬੈ ਤਰਨੀ[7] ਤਿਨ ਕੀਨਿ ਸੈਬੂਹ ਸੁ ਪਾਸਾ[8]! ਗੋ[9] ਰਥ ਬਾਜ[10] ਸਮਾਜ ਤੁਖਾਰ[11] ਭਰੇ ਸਕਟੇ[12] ਵਸਤੂਨਿ ਜੋ ਰਾਸਾ[13]। ਹੀਨ ਬਿਲੰਬਹਿ[14] ਅੰਬ ਤੇ ਪਾਰ ਕਰੇ[15] ਸਭਿਹੀ ਨਿਜ ਲਾਇਕੇ ਦਾਸਾ[16]॥ ੫੨॥ ਦੋਹਰਾ॥ ਕੇਵਟ[17] ਮਿਲਿ ਆਏ ਸਭੈ ਦੂਲਹੁ ਹੋਰਨ ਹੇਤੁ। ਦਰਬ ਬਸਨ[18] ਬਖ਼ਸ਼ੇ ਤਿਨਹਿੰ ਸ੍ਰੀ ਬੇਦੀ ਕੁਲਕੇਤੁ॥ ੫੩॥ ਸੈਯਾ॥ ਹੋਇ ਉਲੰਘਨ ਯੌਂ ਸਰਿਤਾ[19] ਸਭਿ ਆਨਿ ਖਡੂਰ* ਮਹਿੰ ਕੀਨ ਮੁਕਾਮਾ। ਜਾਮਨਿ[20] ਮੈਂ ਪਕਵਾਨ ਸੁ ਕਾਲੂ ਨੈ ਬਾਂਟ ਬਰਾਤ ਦਯੋ ਅਭਿਰਾਮਾ। ਭੋਜਨ ਕੋ ਅਚਿਕੈ ਸਹਿ[21] ਭ੍ਰਾਤਨਿ ਪੌਢੇ[22] ਪ੍ਰਯੰਕ ਪੈ ਸ਼੍ਰੀ ਸੁਖ ਧਾਮਾ। ਭੋਰ[23] ਭਈ ਗੁਨ ਭਾਟ ਰਟੈਂ ਬਹੁ ਬਾਜੇ ਬਜੇ ਜਗ ਪੂਰਨ ਕਾਮਾ॥ ੫੪॥ ਛਪਯ॥ ਨਿਜ ਨਿਜ ਸਜਿ ਸਜਿ ਜਾਨ[24] ਸਭਿਹਿ ਚਢਿ ਚਲੀ ਬਰਾਤਾ। ਗ੍ਰਾਮ ਨਗਰ ਮਗ ਆਇ[25] ਨਾਰਿ ਨਰ ਹ੍ਵੈਂ ਹੁਲਸਾਤਾ[26]। ਦੇਖਹਿੰ ਦੂਲਹੁ ਦੌਰਿ ਦਰਸ ਦੁਖ ਦਾਰਿਦ ਦਲਤੂ[27]। ਪ੍ਰਸਪਰ ਕਰਹਿ ਸਰਾਹਿ[28] ਸੰਗ ਤਜਿ ਸਦਨ[29] ਨ[30] ਚਲਤੂ[31]। ਪੁਨ ਅਸ ਪ੍ਰਕਾਰ ਦ੍ਵੈ ਨਿਸਿ ਅਪਰ[32] ਮਗ[33] ਮਹਿੰ ਕਰੀ ਬਿਤੀਤ ਚਲਿ। ਤਬ ਪਹੁੰਚੇ ਤਿਹ ਪੁਰਿ ਕੋਂ† ਨਿਕਟ

[1]ਅਪਣੇ ਨਾਲ। [2]ਵੱਖਰਾ। [3]ਵਾਜੇ। [4]ਵਜਦੇ। [5]ਬਿਆਸ ਕਿਨਾਰੇ। [6]ਮਲਾਹ। [7]ਬੇੜੀ। [8]ਨੇੜੇ। [9]ਹਾਥੀ। [10]ਘੋੜੇ। [11]ਊਠ। [12]ਗੱਡੇ। [13]ਸਾਰੇ। [14]ਦੇਰੀ ਦੇ ਬਿਨਾਂ। [15]ਪਾਣੀ ਤੋਂ ਪਾਰ ਕੀਤੇ। [16](ਮਲਾਹ ਨੇ) ਅਪਣੇ ਦਾਸ ਲਾਕੇ। [17]ਮਲਾਹ। [18]ਕਪੜੇ। [19]ਨਦੀ। [20]ਰਾਤ। [21]ਸਮੇਤ। [22]ਬਿਰਾਜੇ। [23]ਸਵੇਰ। [24]ਅਸਵਾਰੀਆਂ ਤੇ। [25]ਰਸਤੇ ਵਿੱਚ ਜੋ ਜੋ ਪਿੰਡ ਆਵੇ। [26]ਖੁਸ਼ ਹੁੰਦੇ ਹਨ। [27](ਗੁਰ ਜੀ ਦਾ) ਦਰਸ਼ਨ ਦਰਿੱਦ੍ ਨਾਸ਼ ਕਰਨ ਵਾਲਾ। [28]ਸਿਫਤ। [29]ਘਰ। [30]ਨਹੀਂ। [31]ਜਾਂਦੇ। [32]ਦੋ ਰਾਤਾਂ ਹੋਰ। [33]ਰਾਹ।

*ਗਿਰਾਂ ਦਾ ਨਾਮ, ਜਿੱਥੇ ਦੂਸਰੇ ਸਤਿਗੁਰਾਂ ਦੇ ਗੁਰਦਵਾਰੇ ਹਨ।

†ਪਿੰਡ ਪੱਖੋਕੇ ਡੇਰਾ ਬਾਬਾ ਨਾਨਕ ਤੋਂ ਉੱਤਰ ਵਲ ਛੇੜ ਦੋ ਮੀਲ ਤੇ ਸੀ, ੧੯੪੫ ਬਿ: ਵਿਚ ਦਰਯਾ ਨੇ ਢਾਹ ਸੁਟਿਆ, ਹੁਣ ਪੱਖੋਕੀ ਦੇ ਤਿੰਨ ਟਿਕਾਣੇ ਹਨ:-ਪੱਖੋਕੀ ਚੂਹੜ ਸਿੰਘ ਵਾਲੀ, ਇਹ ਡੇਹਰਾ ਬਾਬਾ ਨਾਨਕ ਤੋਂ ਅੱਧ ਕੋਹ ਪਹਾੜ ਵਲ ਨੂੰ ਹੈ। ਦਿਕ ਚੜ੍ਹਦੇ ਪਾਸੇ ਨੂੰ ਟਾਹਲੀ ਵਲ ਡੇਰਾ ਬਾਬਾ ਨਾਨਕ ਤੋਂ ਬਹੁਤ ਨੇੜੇ। ਤੀਸਰੇ ਪੱਖੋਕੇ ਡੇਰੇ ਤੋਂ ਦੱਖਣ ਵਲ ਹੈ। ਡੇਰਾ ਬਾਬਾ ਨਾਨਕ ਪੱਖੋਕਿਆਂ ਦੀ ਜ਼ਮੀਨ ਵਿਚ ਹੈ ਤੇ ਹੁਣ ਤਕ ਮਾਲ ਦੇ ਕਾਗਜ਼ਾਂ ਵਿਚ ਪੱਖੋਕੇ ਡੇਰਾ ਬਾਬਾ ਨਾਨਕ ਲਿਖਿਆ ਜਾਂਦਾ ਹੈ। ਗੁਰੂ ਜੀ ਦਾ ਵਿਆਹ ਚਟਾਲੇ ਹੋਇਆ

[ਬਾਕੀ ਫੁਟ ਦੇਖੋ ਅਗਲੇ ਪੰਨੇ ਦ ਹੇਠ]

ਕਰਨੋ ਜਹਾਂ ਚੁਕਾਉ ਭਲ ॥ ੫੫ ॥ ਸੋਰਠਾ ॥ ਕੋਸ ਪ੍ਰਮਾਨ ਟਿਕਾਇ ਸੁੰਦਰ ਸਜਤਿ ਬਰਾਤ ਜੋ। ਭਯੋ ਸਪੁਰਨ ਧਨਾਇ ਬਹੁਰ ਕਰੈ ਇਤਿਹਾਸ ਕਵਿ* ॥ ੫੬ ॥ ਇਤਿ ਸ਼੍ਰੀ ਗੁਰੁ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਬਰਾਤ ਚਢਨਿ' ਪ੍ਰਸੰਗ ਬਰਨਨੰ ਨਾਮ ਇਕੀਸਮੋ ਅਧਜਾਯ ॥ ੨੧ ॥

੨੨. [ਸ਼੍ਰੀ ਗੁਰ ਤੇਗ ਬਹਾਦਰ ਮੰਗਲ। ਬਰਾਤ ਦਾ ਚੁਕਾਉ। ਵਿਆਹ]।

ਦੋਹਰਾ ॥ ਤੁਰਕਨ ਕੁਲ ਕਾਨਨ ਕਮਲ ਤੇਗ ਬਹਾਦਰ ਚੰਦ।
ਪਦ ਅਰਬਿੰਦਹਿ ਬੰਦਨਾ ਜਸੋਤਿ† ਸੱਚਿਦਾਨੰਦ ॥ ੧ ॥

ਕਾਨਨ=ਬਨ, ਇਕ ਪ੍ਰਕਾਰ ਦੇ ਬ੍ਰਿਛਾਂ ਯਾਂ ਬੂਟਿਆਂ ਦਾ ਝੁੰਡ।
ਕਾਨਨ ਕਮਲ=ਕਮਲਾਂ ਦਾ ਬਨ। ਕਮਲ ਵਾੜੀ।
ਕਮਲ=ਕਮਲ ਫੁਲ। ਇਕ ਕਲਮੀ ਨੁਸਖੇ ਵਿਚ ਏਥੇ ਪਾਠ–ਅਨਲ– ਦੇਖਣ ਵਿਚ ਆਇਆ ਹੈ। ਫਿਰ ਅਰਥ ਬਣੇਗਾ ਤੁਰਕਾਂ ਦੀ ਕੁਲ ਦੇ ਬਨ ਨੂੰ ਅੱਗ ਰੂਪ ਹਨ, ਉਹ ਆਪ ਤਾਂ ਚੰਦ੍ਰਮਾ ਰੂਪ ਸ਼ੀਤਲ ਸਰੂਪ ਹਨ, ਪਰ ਉਨ੍ਹਾਂ ਦੇ ਆਪਣੇ ਵੈਰਖੀ ਮਨਾਂ ਕਰਕੇ ਉਨ੍ਹਾਂ ਨੂੰ ਅੱਗ ਵਾਂਙੂ ਗਰਮ ਲਗਦੇ ਹਨ।
ਜਸੋਤਿ=ਜਸੋਤਿ, ਜੋਤਿ ਸਰੂਪ। ਪ੍ਰਕਾਸ਼ਮਾਨ ਸਰੂਪ। ਕਈ ਥਾਵੇਂ ਪਾਠ –ਜਯਤਿ–ਹੈ, ਜਿਸ ਦਾ ਅਰਥ ਹੈ–ਜੋ ਹੋਵੇ, ਜੋ ਹੋਵੇ। ਪਰੰਤੂ ਚਰਨਾਂ ਕਮਲਾਂ ਤੇ ਨਮਸਕਾਰ ਪਹਿਲੇ ਕਰ ਚੁਕੇਹਨ, ਜਯਤਿ ਦੀ ਲੋੜ ਨਹੀਂ।

ਅਰਥ–(ਸ਼੍ਰੀ ਗੁਰੂ) ਤੇਗ ਬਹਾਦਰ ਜੀ ਜੋ ਤੁਰਕਾਂ ਦੀ ਕੁਲ ਰੂਪੀ ਕਮਲ ਵਾੜੀ ਨੂੰ ਚੰਦ (ਵਾਂਙੂ ਲਗਦੇ ਹਨ, ਪਰੰਤੂ ਜਿਨ੍ਹਾਂ ਦੀ ਅਪਣੀ) ਜੋਤ ਸਤਿ ਚਿਤ ਆਨੰਦ ਰੂਪ ਹੈ (ਉਨ੍ਹਾਂ ਦੇ) ਚਰਨ ਕਮਲਾਂ ਪਰ (ਮੇਰੀ) ਨਮਸਕਾਰ ਹੋਵੇ।

ਭਾਵ–ਗੁਰੂ ਜੀ ਨੂੰ ਕਵਿ ਜੀ ਚੰਦ ਦੀ ਉਪਮਾ ਦਿੰਦੇ ਹਨ, ਜਿਸ ਤੋਂ ਉਹਨਾਂ ਦੀ ਮੁਰਾਦ ਸਤਿਗੁਰੂ ਜੀ ਦੇ ਸੀਤਲ ਸੁਭਾਵ ਦੀ ਹੈ। ਪਰ ਜਦ ਚੰਦ ਚੜ੍ਹਦਾ ਹੈ ਕਮਲ ਮੁੰਦ ਜਾਂਦੇ ਹਨ, ਇਸ ਤਰ੍ਹਾਂ ਤੁਰਕ ਮੁੰਦ ਗਏ ਗੁਰੂ ਜੀ ਦੇ ਪ੍ਰਕਾਸ਼ ਅੱਗੇ। ਭਾਵ ਉਨ੍ਹਾਂ ਦੀ ਤਬਾਹੀ ਇਖ਼ਲਾਕੀ ਤੇ ਰੂਹਾਨੀ ਤਾਂ ਤਦੋਂ ਹੀ ਹੋ ਗਈ ਸੀ ਤੇ ਰਾਜਸੀ ਤਬਾਹੀ ਦਾ ਕੁਹਾੜਾ ਜੜ੍ਹਾਂ ਤੇ ਵੱਜ ਰਿਹਾ ਸੀ, ਅਤੇ ਤੁਰਕਾਂ ਨੂੰ ਜੋ ਦੁਖ ਪਹੁੰਚਾ ਉਸ ਦੇ ਓਹ ਆਪ ਜ਼ਿੰਮੇਵਾਰ ਸਨ। ਕਵਿ ਜੀ ਦੱਸਦੇ ਹਨ ਕਿ ਸਤਿ-

*ਪਾਠਾਂਤ੍ਰ ਦੋ ਹਨ–ਜੋ–,–ਕੋ–। †ਪਾ:–ਜਯਤਿ।

[ਪਿਛਲੇ ਪੰਨੇ ਦੀ ਟੁਕ ਦੀ ਆਗੋਂ]

ਹੈ। ਇਥੇ ਵਿਆਹ ਅਸਥਾਨ ਪੁਰ ਪ੍ਰਸਿੱਧ ਗੁਰਦਵਾਰਾ ਹੈ ਤੇ ਉਸ ਵੇਲੇ ਦੀ ਇਕ ਕੰਧ ਭੀ ਖੜੋਤੀ ਹੈ। ਮੂਲਾ ਚੋਣਾ ਪੱਖੋਕਿਆਂ ਦਾ ਪਟਵਾਰੀ ਸੀ ਤੇ ਰਹਿਣ ਵਾਲਾ ਵਟਾਲੇ ਦਾ ਸੀ, ਉਹਦਾ ਦੋਹਾਂ ਥਾਵਾਂ ਨਾਲ ਸਬੰਧ ਹੋਣ ਤੋਂ ਪੱਖੋਕੇ ਵਿਆਹ ਹੋਣ ਦਾ ਕਈਆਂ ਨੂੰ ਟਪਲਾ ਲਗਾ ਹੈ।ਪੱਖੋਕਿਆਂ ਵਿਚ ਰੰਧਾਵੇ ਜੱਟ ਵਸਦੇ ਸੀ।ਉਸ ਵੇਲੇ ਪੰਜ 'ਹਿੱਤਾ'ਸੀ ਤੇ ਉਸਦਾ ਪੁਤ ਅਜਿੱਤਾ ਸੀ।ਇਸ ਭਾਈ ਅਜਿੱਤੇ ਦਾ ਪ੍ਰਸੰਗ ਅਗੇ ਭੀ ਆਵੇਗਾ ਜਦੋਂ ਸਤਿਗੁਰੂ ਜੀ ਦੀ ਸਿੱਖੀ ਧਾਰਣਗੇ।

ਗੁਰੂ ਜੀ ਦੀ ਜਯੋਤੀ ਅਰਥਾਤ ਪ੍ਰਕਾਸ਼ ਸਰੂਪ ਐਸਾ ਅਛੋਭ, ਨਿਰਦ੍ਵੰਦ ਤੇ ਨਿਰਮਲ ਹੈ ਜੈਸਾ ਵਾਹਿਗੁਰੂ ਦਾ—ਸਤ ਚਿਤ ਆਨੰਦ—ਸਰੂਪ ਹੈ, ਉਥੇ ਕਿਸੇ ਦ੍ਵੈਖ ਦੀ ਗੁਜ਼ਰ ਨਹੀਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ ॥ ਨਗਰ ਨਿਕਟਿ ਇਸਥਿਤਿ[1] ਕਰੀ ਸਭਿ ਬਰਾਤ ਨੇ ਜਾਇ। ਕੌਤਕ ਹੋਤਿ ਅਨੇਕ ਬਿਧਿ ਮਨੁਜ[2] ਮੋਦ[3] ਮਨ ਪਾਇ* ॥ ੨ ॥ ਕਬਿੱਤ ॥ ਪ੍ਰਮਾਨੰਦ ਨੰਦਨ[4] ਜੈਰਾਮ ਦਿਜ[5] ਬੋਲਿ ਲੀਨੋ[6] ਦੀਨੋ ਸੋ ਪਠਾਇ 'ਸੁਧਿ' ਦੀਜਿਯੇ ਬਰਾਤ ਕੀ'। ਮਿਲਨੋ ਮੂਲੇ ਜਾਇ ਮੁਖ ਆਸ਼ਿਖ[7] ਅਲਾਇ[8] ਭਲੇ 'ਸੁਨੋ ਜਜਮਾਨ ਕੱਲ੍ਯਾਨ ਤੇਰੇ ਗਾਤ ਕੀ[9]। ਕਾਲੂ ਚੰਦ ਮਹਿਤੇ ਕੀ ਉਤਰੀ ਬਰਾਤ ਆਨਿ, ਆਯੋ ਸੁਧ ਦੇਨਿ ਜਿਹ ਸ਼ੋਭ ਬਹੁ ਭਾਂਤਿ ਕੀ'। ਮੂਲੇ ਕੀਨੀ ਬੰਦਨ ਅਨੰਦ ਰਿਦੇ ਮਾਨਿ ਕਹਯੋ 'ਭਲੀ ਬਾਤ† ਭਈ, ਸੁਧਿ ਲੇਉਂ ਮੈ ਬਰਾਤ ਕੀ' ॥ ੩ ॥ ਸ੍ਵੈਯਾ ॥ ਮੂਲਾ ਗਯੋ ਉਠਿਕੈ ਤਬ ਤੂਰਨ ਪੈਂਚ[10] 'ਹਿੱਤਾ' ਜਿਹ ਗੋਤ ਰਿਧਾਵਾ। ਬੈਨ ਭਨੇ 'ਸੁਨਿਯੇ ਸ਼੍ਰੁਤਿ ਚੌਧਰੀ ਆਈ ਬਰਾਤ ਅਬੈ ਸੁਧਿ ਆਵਾ। ਲੈਨੇ ਅਗਾਰੀ ਚਲੈਂ ਤਿਨੈ ਕੋ ਹਮ ਆਇਸੁ ਜੋ ਤੁਮਰੀ ਸ਼ੁਭ ਪਾਵਾ। ਰਾਵਰ ਕੋ ਅਵਿ-ਲੰਬ ਸਦੀਵਹਿ[11] ਤੋ[12] ਸੁਨਿਕੈ ਇਵ ਬੈਨ ਅਲਾਵਾ ॥ ੪ ॥ 'ਬੈਸ[13] ਵਡੀ ਜਰਾ[14] ਲੀਨ ਗ੍ਰਸੀ ਚਲਿਬੇ ਬਲ ਨਾਂਹਿ ਰਹਯੋ ਮੁਝ ਦੇਹੀ। ਨਾਤੁਰ[15] ਮੈਂ ਚਲਤੋਂ ਅਬ ਸੰਗਿ ਸਦਾ ਤੁਮੈ ਜਾਨਤਿ ਪ੍ਰਾਨ ਸਨੇਹੀ[16]। ਤਾਤ ਅਜਿਤੇ[17]! ਪਧਾਰ[18] ਇਨੈਂ ਸੰਗਿ ਲੇਹੁ ਬਰਾਤ ਭਲੀ ਬਿਧਿ ਜੋਹੀ। ਚਾਹਿ ਜੁ ਹੋਇ ਪੁਚਾਇ ਸੁ ਦੇਵਹੁ ਪਾਸ ਰਹੋ ਜਹਿੰ ਮੂਲਾ ਰਹੇਹੀ' ॥ ੫ ॥ ਅੜਿਲ ॥ ਮੂਲਾ ਕਹੈ 'ਸੁ ਲਾਜ ਹਮਾਰੀ ਤੋਹਿਕੋ। ਜਸ ਅਪਜਸ ਸ਼ੁਭ ਕਾਜ ਕੁਕਾਜੈ ਹੋਹਿ ਕੋ। ਪੈਂਚ ਨਗਰ ਕੇ ਆਪ ਬਿਦਤਿ[20] ਤੁਮ ਨਾਮ ਹੈ। ਹੌ ਮੈ ਪਟਵਾਰੀ ਬਿਦਤਿ ਸਦਾ ਢਿਗ ਧਾਮ ਹੈ ॥ ੬ ॥ ਬਰੈ[21] ਬਰਾਤ ਬਟੋਰ ਵਡੀ ਪੁਰ ਬਿਯਨਿ ਕੀ[22]। ਕਾਲੂ ਪਰਮਾਨੰਦ ਸੈਨ[23] ਗੈ[24] ਹਯਨ[25] ਕੀ ਲੈਕਰਿ ਪਹੁੰਚੇ ਆਨਿ ਸਕੀਰਤਿ ਸੋਹਹੀਂ। ਹੌ ਸ਼ੋਭਾ ਭਾਂਤਿਨਿ ਭਾਂਤਿ ਹੇਰਿ ਸੁਰ ਮੋਹਹੀਂ[26] ॥ ੭ ॥ ਹਿੱਤਾ ਕਹੈ 'ਤੁਹਿ ਬੋਲ ਵਿਗਾਰ ਸਭਾਇ ਹੈ। ਨਹਿੰ

[1]ਠਹਿਰਨਾ। [2]ਮਨੁਖ। [3]ਖੁਸ਼ੀ। [4]ਪੁੱਤ੍ਰ। [5]ਬ੍ਰਾਹਮਨ ਨੂੰ। [6]ਸੱਦ ਲਿਆ। [7]ਖਬਰ। [8]ਅਸੀਸ। [9]ਆਖਕੇ। [10]ਸ਼ਰੀਰ ਦੀ। [11]ਪੈਂਚ। [12]ਆਪਦਾ ਹੀ ਆਸਰਾ ਸਦਾ ਹੈ। [13]ਉਸ (ਪੈਂਚ) ਨੇ। [14]ਉਮਰ। [15]ਬੁਢਾਪੇ ਨੇ। [16]ਨਹੀਂ ਤਾਂ। [17]ਪ੍ਰਾਣਾਂ ਤੋਂ ਪਿਆਰਾ। [18]ਹੇ ਪੁਤ੍ਰ ਅਜਿੱਤੇ! [19]ਜਾਹ। [20]ਪ੍ਰਗਟ। [21]ਚੌਧਰੀ। [22]ਦੋ ਸ਼ਹਿਰਾਂ ਦੀ (ਤਲਵੰਡੀ ਤੇ ਸੁਲਤਾਨ ਪੁਰ ਦੀ)। [23]ਫੌਜ। [24]ਹਾਥੀ। [25]ਘੋੜਿਆਂ ਦੀ। [26]ਵੇਖਦੇ ਮੋਹੇ ਜਾ ਰਹੇ ਹਨ।

*ਪਾ:—ਮਨ ਅਨੰਦ ਬਹੁ ਪਾਇ। †ਪਾ:—ਭਾਂਤਿ।

ਬੋਲਹੁ ਦੁਰਬਾਕ ਤ ਕੀਰਤਿ ਪਾਇ ਹੈਂ। ਪਰਮਾਨੰਦ ਤੇ ਆਦਿ ਭਲੇ ਨਰ ਜਾਨਿਯੇ। ਹੌ ਤਵ ਘਰ ਕੀਨਿ ਢੁਕਾਉ ਬਚਨ ਮਮ ਮਾਨਿਯੇ॥ ੮॥ ਤਲਵੇਡੀ ਕੋ ਕਾਲੂ ਜੋ ਪਟਵਾਰੀਆ। ਤੁਝਹਿ ਸਰੀਖੋ[1] ਸੁਨਜੋ ਸੁ ਬੋਲ ਵਿਗਾਰੀਆ[2]। ਸਮਤਾ[3] ਕਰਹੁ ਨ ਕੈਸੇ, ਸੇਵਾ ਕੀਜਿਯੇ। ਹੌ ਸਹਿ-ਕਰਿ ਤਿਨਕੇ ਬਚਨ, ਬਿਨੀਤਿ[4] ਭਨੀਜਿਯੇ[5] ॥ ੯॥ ਹਿਤ ਬਰਾਤ ਕੋ ਚਹਹੁ ਸੁ ਮੋ ਤੇ ਲੀਜਿਯੇ। ਅਸਨ[6] ਬਸਨ[7] ਧਨ ਮਾਲ ਨ ਸ਼ੰਕਾ ਕੀਜਿਯੇ। ਜਿਉਂ ਸ਼ੋਭਾ ਤਿਨ ਕੀਨਿ ਆਪ ਅਧਿਕਹਿ ਕਰੋ। ਹੌ ਉਰ ਉਦਾ-ਰਤਾ ਧਾਰਿ ਕ੍ਰਿਪਨਤਾ[8] ਪਰਿਹਰੋਂ[9]'॥੧੦॥ ਸ੍ਰੈਯਾ॥ ਮਾਨਿਕੇ ਬੈਨ ਕੋ ਮਾਨਵ ਲੈ ਸੰਗਿ ਲੇਨਿ ਬਰਾਤ ਚਲਾ ਅਗੁਵਾਨੀ।ਬਿੱਪ੍ਰਨਿ[10],ਬਾਹਜ[11], ਬੈਸਨਿ[12], ਸ਼ੂਦ੍ਰਨਿ ਬ੍ਰਿੰਦ[13] ਭਏ ਸ਼ੁਭ ਬੋਲਤਿ ਬਾਨੀ।ਯੋਗ ਕੋ ਨੇਗ[14] ਲਏ ਸਭਿ ਹੀ ਨਿਕਸੇ ਨਗਰੀ ਤੇ ਉਮੰਗਹਿ ਠਾਨੀ। ਡੰਕ[15] ਦਮਾਮਨ ਘਾਵ ਪਰੇ[16] ਇਨ ਰੀਤਿ ਬਿਲੋਕ ਬਰਾਤ ਜੁਡਾਨੀ[17]॥ ੧੧॥ ਹੋਤਿ ਭਯੋ ਸਮਧੀਨ[18] ਕੋ ਮੇਲ, ਨਿਛਾਵਰ[19] ਕੀਨਿ ਉਭੇ[20] ਸੁਖ ਮਾਨੀ। ਸਾਦਰ ਸੋਂ ਕੁਲ ਰੀਤਿ ਕਰੀ ਭਲ ਪ੍ਰੀਤਿ ਬਢੀ ਨ ਕਿਸੀ ਮਨ ਹਾਨੀ। ਲੋਚਨ ਸੋਂ ਅਵਿਲੋਕਤਿ[21] ਦੂਲਹੁ[22] ਮੂਲੇ ਕੋ 'ਧੰਨ ਹੀ ਧੰਨ' ਬਖਾਨੀ। 'ਭਾਗਨ ਭੂਰਨ[23] ਕੋ ਇਹ ਭਾਂਜਨ[24] ਜਾਂ ਤੇ ਜਮਾਤਾ[25] ਭਯੋ ਗੁਨਖਾਨੀ' ॥ ੧੨॥ ਦੋਹਰਾ !! ਮਿਲ ਕਰਿ ਦੁਹ ਦਿਸ਼ਿ[26] ਪਰਸਪਰ ਸਰਸਤਿ[27] ਹਰਖਤਿ[28] ਹੋਇ। ਗਮਨੇ ਨਗਰੀ ਕੋ ਬਹੁਰ ਚਹਤਿ ਕਰਨੋ ਅਬ ਢੋਇ[29]॥ ੧੩॥ ਸ੍ਰੈਯਾ॥ ਗਜ[30] ਗਾਜਤਿ[31] ਸਾਜ ਸਜੇ ਸਭਿ ਹੀ ਧੁਨਿ ਘੰਟਨ ਕੀ ਉਠਿਹੀ ਵਡ ਘੋਰਾ[32]। ਅਸੁ[33] ਹਿੰਸਤਿ[34] ਜੀਨ[35] ਜਰਾਵ ਜਰੇ ਅਵਿਨੀ[36] ਖੁਰ ਬਾਜ ਰਹੇ[37] ਚਹੁੰ ਓਰਾ[38]। ਰਥ ਜਾਤਿ ਚਲੇ ਛਨਕੈਂ ਘੁੰਘਰੂ ਪੁਨਿਚੱਕ੍ਰਨ ਕੋ[39]ਖਰਕਾਨਹਿਥੋਰਾ[40]।ਭਯ

---

[1]ਤੇਰੇ ਵਰਗਾ। [2]ਬੋਲ ਵਿਗਾੜ ਕਰਨ ਵਾਲਾ। [3]ਬਰੱਬਰੀ। [4]ਬੇਨਤੀ। [5]ਕਹੋ। [6]ਭੋਜਨ। [7]ਕਪੜੇ। [8]ਸ਼ੁਮਤਾਈ। [9]ਛੱਡੋ। [10]ਬ੍ਰਾਹਮਣ। [11]ਖਤ੍ਰੀ। [12]ਵੈਸ਼। [13]ਸਾਰੇ। [14]ਲਾਗ। [15]ਚੋਬਾਂ ਦੀ। [16]ਨਗਾਰੇ ਤੇ ਚੋਟ ਪਈ ਤੇ। [17]ਜੁੜੀ। [18]ਕੁੜਮਾਂ ਦੇ। [19]ਵਾਰਨਾ। [20]ਦੋਹਾਂ ਨੇ। [21]ਵੇਖਕੇ। [22]ਲਾੜੇ ਨੂੰ। [23]ਬੜੇ। [24]ਪੂਰੇ ਭਾਗਾਂ ਦਾ ਪਾੜ੍ਹ। [25]ਜਵਾਈ। [26]ਦੋਹਾਂ ਤਰਫੋਂ। [27]ਵਧੇਰੇ। [28]ਖੁਸ਼ੀ। [29]ਢੁਕਾਉ। [30]ਹਾਥੀ। [31]ਗੱਜਦੇ। [32]ਬੜੀ ਉੱਚੀ। [33]ਘੋੜੇ। [34]ਹਿਣਕਦੇ। [35]ਕਾਠੀਆਂ। [36]ਜਮੀਨ ਉੱਤੇ। [37]ਖੁਰ ਵੱਜ ਰਹੇ ਹਨ (ਘੋੜਿਆਂ ਦੇ)। [38]ਚੁਫੇਰੇ। [39]ਪਹੀਆਂ ਦਾ। [40]ਥੋੜਾ ਨਹੀਂ ਭਾਵ ਬਹੁਤਾ ਹੈ।

ਢੋਲ ਦਮਾਮਨਿ ਡੰਕ ਲਗੇ ਪਰ ਆਪਨ ਕੋ ਨ ਸੁਨੈ ਵਡਸ਼ੋਰਾ[1] ॥੧੪॥ ਮੁਰਲੀ, ਮਿਰਦੰਗ[2], ਉਪੰਗ[3], ਤੰਬੂਰਨ[4], ਝਾਂਝਰ[5], ਟਾਲ[6] ਬਜੈਂ ਕਦ-ਨਾਈ। ਬਰ ਬਾਰਬਧੂ[7]* ਸੁਠ ਗਾਇਕੈ ਰਾਗਨ ਤਾਨ ਮਿਲਾਇਕੈ ਮੋਦ ਬਢਾਈ। ਦੁਤਿ ਰੰਗ ਅਨੇਕ ਪਤਾਕ[8] ਬਨੇ ਫਹਿਰਾਇ ਘਨੋ ਸਭਿ ਆਗੈ ਸੁ ਜਾਈ। ਅਰਬਿੰਦ ਬਿਲੋਚਨ[9] ਬੀਚ ਬਿਰਾਜਹਿੰ, ਮੋਰ ਪੈ[10] ਚੋਰ ਚੁਰੈ[11] ਛਬਿ ਛਾਈ ॥੧੫॥ ਏਕ ਮਤੰਗ[12] ਪੈ ਲਾਲੂ ਅਰੂਢਿ ਕਰੇ ਬਰਖਾ ਧਨ ਕੀ ਮਨ ਭਾਈ। ਦੂਸਰ ਪੈ ਚਢਿ ਤਾਤ ਜੈਰਾਮ ਕੋ[13] ਹੀਨ ਬਿਲੰਬ[14], ਭਲੇ ਬਰਖਾਈ[15]। ਮੇਘ ਕੀ ਰੀਤਿ ਸੁਹਾਇ ਦੁਊ ਤਬ ਨੀਚ ਔ ਊਚ ਵਿਚਾਰ ਨ ਕਾਈ। ਕੀਰਤਿ ਯੌਂ ਬਿਸਤੀਰਤਿ ਹੈ ਜਨੁ ਪੂਰਨ ਚੰਦ[16] ਨੈ ਜੌਨ[17] ਸੀ ਛਾਈ॥੧੬॥ ਸ਼ੋਨਨ[18] ਮੈਂ ਸੁਨਿ ਬਾਜਨਨ[19] ਕੀ ਧੁਨਿ ਬਿੱਭ੍ਰਮ[20] ਹੋਤਿ ਭਯੋ ਮਨ ਨਾਰੀ। ਹਾਰ ਲਪੇਟ ਲਯੋ ਕਟ ਕੇ ਤਟ[21] ਕਿੰਕਨ[22] ਲੈ ਗਰਬੀਚ[23] ਸੁਧਾਰੀ। ਨੂਪਰ[24] ਹਾਥਨਿ ਮੈਂ, ਪਹੁੰਚੀ[25] ਪਗ[26], ਅੰਚਰ[27] ਅੰਗੀਆ[28] ਸੋ ਨ ਸੰਭਾਰੀ। ਅੰਜਨ[29] ਅੰਜ[30] ਕਪੋਲਨ[31] ਪੈ, ਚਖ[32] ਜਾਵਕ[33] ਡਾਰਿ ਨ ਧੀਰ ਵਿਚਾਰੀ ॥ ੧੭ ॥ ਯਾ ਬਿਧਿ ਅੰਗ ਸ਼ਿੰਗਾਰਿ ਸ਼ਿੰਗਾਰਿ ਕੇ ਦੌਰ ਚਢੀ ਮਿਲ ਬ੍ਰਿੰਧ[34]† ਅਟਾਰੀ। ਮਾਨਹੁ ਮੇਘਨ[35] ਮੈਂ ਚਮਕਾਤਿ ਛਟਾ[36]

---

[1]ਸ਼ੋਰ ਬੜਾ ਹੈ, ਆਪਣੀ ਪਰਾਈ ਕੋਈ ਗੱਲ ਨਹੀਂ ਸੁਣੀਂਦੀ। [2]ਇਕ ਪ੍ਰਕਾਰ ਦੀ ਢੋਲਕ। [3]ਨਸਤ੍ਰੰਗ ਨਾਮੇ ਵਾਜਾ। [4]ਢੋਲ, ਤੰਬੂਰ। [5]ਛੈਣੇ। [6]ਟੱਲ। [7]ਗਾਉਣ ਵਾਲੀਆਂ। [8]ਝੰਡੀਆਂ। [9]ਭਾਵ ਗੁਰੂ ਜੀ। [10]ਸੀਸ ਉੱਤੇ। [11]ਚੋਰ ਖੁਲ ਰਿਹਾ ਹੈ। [12]ਹਾਥੀ। [13]ਜੈਰਾਮ ਦਾ ਪਿਤਾ। [14]ਛੇਤੀ ਨਾਲ। [15]ਧਨ ਦੀ ਬਰਖਾ ਚੰਗੀ ਤਰ੍ਹਾਂ ਕਰਦਾ ਹੈ। [16]ਪੂਨਮਾਂ ਦੇ ਚੰਦ ਨੇ। [17]ਚਾਂਦਨੀ। [18]ਕੰਨੀ। [19]ਵਾਜਿਆਂ ਦੀ। [20]ਇਕ ਹਾਵ ਜਿਸ ਦੇ ਅੰਦਰ ਹੋਣ ਨਾਲ ਇਸਤ੍ਰੀ ਘਬਰਾਕੇ ਗਹਿਣੇ ਉਲਟੇ ਪੁਲਟੇ ਪਾ ਲੈਂਦੀ ਹੈ। [21]ਲੱਕ ਉਦਾਲੇ। [22]ਤੜਾਗੀ। [23]ਗਲ ਵਿਚ। [24]ਝਾਂਝਰਾ। [25]ਹੱਥ ਦਾ ਗਹਿਣਾ। [26]ਪੈਰਾਂ ਵਿਚ। [27]ਭੋਛਣ। [28]ਅੰਗੀ। [29]ਸੁਰਮਾਂ। [30]ਪਾਕੇ। [31]ਗੱਲ੍ਹਾਂ ਤੇ [32]ਅੱਖਾਂ ਵਿਚ। [33]ਰੰਗ ਸੁਰਖੀ ਜੋ ਪੈਰਾਂ ਤੇ ਲਾਈਦਾ ਹੈ। [34]ਉੱਚੀਆਂ। [35]ਬੱਦਲਾਂ ਵਿਚ। [36]ਬਿਜਲੀ।

*ਮੇਵ ਨਾਲ ਗਾਉਣ ਨੱਚਣ ਵਾਲੀਆਂ ਦਾ ਨਾ ~~ਚੋਣਾ~~ ਅਸੀਂ ਪਿਛੇ ਦੱਸ ਆਏ ਹਾਂ (ਦੇਖੋ ਅਧਜਾਯ ੨੧ ਅੰਕ ੨੩) ਕਿ ਪੁਰਾਤਨ ਜਨਮ ਸਾਖੀ, ਜਨਮ ਸਾਖੀ ਭਾਈ ਬਾਲਾ, ਮਹਿੰਮਾ ਪ੍ਰਕਾਸ਼, ਤੇ ਜਨਮ ਸਾਖੀ ਭਾਈ ਮਨੀ ਸਿੰਘ ਜੀ ਵਿਚ ਨਹੀਂ ਹੈ। ਗਾਲਬਨ ਇਹ ਆਖੇਪਕ ਹੈ। ਇਕ ਨੁਸਖੇ ਵਿਚ ਪਾਠ ਹੈ—ਬਾਰਬਭੂ। †ਪਾ:—ਬ੍ਰਿੰਦ।

ਛਬਿ ਸੀ ਦਮਕੈਂ ਦੁਤਿ ਨਾਰੀ। ਨੀਲ ਸਰੋਜਨ ਮਾਲ[1] ਬਿਲੋਚਨ[1] ਰੂਪ ਬਿਲੋਕਤਿ ਦੂਲਹੁ ਸਾਰੀ[3]। ਝਾਕ ਝਰੋਖਨ[4] ਬੀਚ, ਗੁਲਾਬ ਲੈ ਫੂਲਨ ਅੰਜੁਲ[5] ਮੰਜੁਲ[6] ਡਾਰੀ[7] ॥ ੧੯ ॥ ਰੰਗ ਸੁਰੰਗਹਿ ਮੇਲ ਸੁਗੋ-ਧਹਿ ਪ੍ਰੀਤਿ[8]* ਸਪ੍ਰੀਤਿਹਿ ਲੈ ਘਟ[9] ਨਾਰੀ। ਚੰਦਮੁਖੀ ਸੁਖਕੰਦ[10] ਬਿਲੋਕ ਅਨੰਦ ਭਰੀ ਪਟ ਪਾਗਤ ਚਾਰੀ[11]†। ਲਾਲ ਗੁਲਾਲ ਬਿਸ਼ਾਲ ਕੋ ਬਾਲ[12] ਗੁਲਾਬਮਿਲਾਇ ਬਰਾਤ ਪੈ ਡਾਰੀ[13]।ਧਾਮਨਿ[14] ਪੰਕਤਿ[15] ਪੰਕ[16] ਭਯੋ ਸਭਿ, ਅੰਕ ਉਮੰਗ ਬਿਲਾਸਤਿ ਭਾਰੀ ॥੧੯॥ਮੂਲੇ ਕੇ ਦ੍ਵਾਰ ਚੁਕਾਉ ਕਰਨੋ ਅਸ ਆਰਤਿਹਾਰ[17] ਕੀ ਆਰਤੀ ਤਾਰੀ[18]। ਚੰਦ੍ ਮੁਖੀ ਤਹਿੰ ਬ੍ਰਿੰਦ ਮਿਲੀ ਕਲ[19] ਕੰਠ[20]‡ ਹੈ ਕੋਕਿਲਾ[21] ਕੀ ਅਨੁਹਾਰੀ[22]। ਮੰਗਲ ਸੋਂ ਕੁਲ ਰੀਤਿ ਕਰੈਂ ਲੇਯ ਨਾਨਕ ਨਾਮ ਉਚਾਰਤਿ ਗਾਰੀ[23]। ਗਜਾਨ ਪੈ ਕਾਮ ਕੋ ਜੋਰ ਚਲਨੋ ਨ, ਪਲਾਇਨ[24] ਹੈ ਮਨੋ ਬਾਦ ਪੁਕਾਰੀ[25]॥੨੦॥ਦੂਲੋ ਸਮੇਤ ਬਰਾਤ ਬਹੋਰ[26] ਕਿਯੋ ਸ਼ੁਭ ਥਾਨ ਮੈਂ ਆਨਿਕੈ ਡੇਰਾ। ਰਾਜਹਿ ਧੂਰ ਪਰੀ ਮੁਖ ਪੈ ਜਿਵ ਸੰਗ ਪਿਰਾਗ[27] ਕੁਸ਼ੇਸ਼ਯ[28] ਹੇਰਾ[29]। ਤੰਬੂ ਕਨਾਤਨ ਤਾਨੇ ਬਿਤਾਨਨਿ ਲਾਗੇ ਸ਼ਮਜਾਨਨ ਸੋਹੈ ਘਨੇਰਾ। ਜੋ ਜਿਹ ਚਾਹਿ ਦਈ ਸੋਊ ਤਾਂਹਿ, ਹਤਯੋ[30] ਸ਼੍ਰਮ[31] ਦੂਰ ਲਗੀ ਨਹਿੰ ਦੇਰ। ॥੨੧॥ ਧੇਨੁ ਕੇ ਧੂਲ ਕੋ[32] ਵੇਲਾ ਭਯੋ ਤਬ ਛੂਟਨ ਲਾਗੀ ਹੈ ਜੋਰ ਹਵਾਈ[33]। ਮੰਗਲ ਕੀ ਸੁਧਿ ਦੇਨੇ ਕੇ ਹੇਤ ਮਨੋ ਪਤੀਆ[34] ਸੁਰ ਲੋਕ[35] ਪਠਾਈ। ਬਾਜ[36] ਮਤੰਗ[37] ਉਤੰਗ[38] ਬਰੂਦ ਕੇ ਝਾਰ ਮਤਾਬੀ ਛੁਟੈ ਫੁਲਵਾਈ[39]। ਦੈਤਨਿ ਦੈਤ ਭਯਾਨਕ ਬੇਖ[40] ਸੁ ਕੌਤਕ ਦੇਖਿ[41] ਰਹੇ ਹਰਖਾਈ ॥੨੨॥ ਮਾਨਵ ਮੂਲੇ ਨੇ

---

[1]ਨੀਲੇ ਕਵਲਾਂ ਦੀ ਪੰਕਤੀ ਵਾਂਙੂ।[2]ਅੱਖਾਂ ਨਾਲ। [3]ਸਾਰੀਆਂ। [4]ਝਰੋਖਿਆਂ ਵਿਚੋਂ ਤੱਕਕੇ। [5]ਫੁਲਾਂ ਦੇ ਬੁਕਾ।[6]ਸੁਫੈਦ।[7]ਪਾਉਂਦੀਆਂ ਹਨ। [8]ਹਿਤ ਨਾਲ। [9]ਘੜੇ। [10]ਸੁਖਦਾਤੇ (ਗੁਰੂ ਜੀ ਨੂੰ)। [11]ਸੁੰਦਰ ਕਪੜਿਆਂ ਵਿਚ ਸਜਕੇ।[12]ਇਸਤ੍ਰੀਆਂ। [13]ਪਾਉਂਦੀਆਂ ਹਨ। [14,15]ਘਰਾਂ ਦੀ ਕਤਾਰ ਅਗੇ ਭਾਵ ਗਲੀ ਵਿਚ।[16]ਚਿੱਕੜ।[17]ਦੁਖ ਹਰਤਾ ਦੀ।[18]ਉਤਾਰੀ। [19]ਸੁੰਦਰ। [20]ਗਲਾ। [21]ਕੋਇਲ। [22]ਜੇਹਾ। [23]ਮਿੱਠਣੀ।[24]ਨੱਸਕੇ ਭਾਵ ਹਾਰਕੇ।[25]ਕੁਬਚਨ ਬੋਲਣ ਲਗਪਿਆ। [26]ਫੇਰ। [27]ਫੁਲ ਦੀ ਧੂੜੀ। [28]ਕੋਲ ਫੁਲ। [29]ਦੇਖੀਦਾ ਹੈ।[30]ਦੂਰ ਕੀਤਾ [31]ਥਕਾਨ।[32]ਗਊਧੂੜ ਦਾ ਵੇਲਾ।[33]ਦਿਕਤਗ੍ਰੰਦੀ ਆਤਸ਼ਬਾਜ਼ੀ।[34]ਪੜ੍ਹਿਕਾ।[35]ਦੇਵਲੋਕ। [36]ਘੋੜੇ। [37]ਹਾਥੀ। [38]ਉੱਚੇ। [39]ਇਕ ਆਤਸ਼ਬਾਜ਼ੀ। [40]ਬਰੂਦ ਦੇ ਬਣੇ ਭਯਾਨਕ ਦੈਂਤ ਦੈਂਤਣੀਆਂ ਚਲ ਰਹੇ ਹਨ। [41]ਲੋਕੀ ਕੌਤਕ ਦੇਖਕੇ।

*ਪਾ:—ਪੀਤ=ਪੀਲੇ। †ਪਾ:—ਪਦ ਪਾ ਗਤਿ ਚਾਰੀ=ਠੁਮਕਦੀਂ ਪੈਰ ਪਾਕੇ ਚਲਦੀਆਂ ਹਨ। ‡ਪਾ —ਕੰਠੀ।

ਏਕ ਪਠਾ ਹਿਤ ਹੁਤਨ[੧] ਕੇ ਤਿਨ ਜਾਇ ਸੁਨਾਵਾ। 'ਧਾਰਹੁ ਆਪ ਚਲ ਪਦ ਕੋ ਅਬ ਕਾਲ ਭਯੋ[੨] ਹਿਤ ਲੇਵਨ ਲਾਵਾ'।ਯੋ ਸੁਨਿਡੰਕ[੩] ਨਿਸ਼ਾਨ[੪] ਲਗੋ ਧੁਨਿ ਘੋਰ ਉਠੀ ਘਨ[੫] ਜਿਉਂ ਘਹਿਰਾਵਾ[੬]। ਆਨੰਦ ਕੋ ਉਰ ਧਾਰਿ ਤਬੈ ਗਮਨੇ ਮਿਲ ਸਾਜ ਸਮਾਜ ਸੁਹਾਵਾ॥੨੩॥ ਬੇਦੀ ਜੋ ਬਿੰਦ[੭] ਔ ਬੇਦੀ ਸ਼ਿਰੋਮਣਿ[੮] ਬੇਦੀ[੯]* ਰਚੀ ਜਹਿੰ ਗੋ ਤਿਹ ਥਾਈਂ। ਪੁੰਜ ਜਹਾਂ ਦਿਜਰਾਜ ਬਿਰਾਜਤਿ ਹੇਰਿ ਸਮਾਜ ਉਠੇ ਹਰਿਖਾਈ। ਦੇ ਮੁਖ ਆਸ਼ਿਖ[੧੦] ਕੋ ਸੁਖ ਪਾਇ ਗਏ ਸਭਿ ਬੈਸ ਤਹਾਂ ਚਹੁੰਘਾਈ[੧੧]। ਬੇਦ[੧੨] ਕੇ ਮੰਤ੍ਰ ਉਚਾਰਿ ਤਬੈ ਸ਼ੁਭ ਰੀਤਿ ਕਰੀ ਜਿਵ ਬੇਦ[੧੨] ਨੇ ਗਾਈ ॥੨੪॥ ਦੋਹਰਾ ॥ ਅੰਦਰ ਸੁੰਦਰ ਸਦਨ ਤੇ ਲਸਾਏ ਮੋਦਿ ਬਿਲੰਦ। ਲਖਮੀ ਰੂਪ ਸੁਲੱਖਨੀ ਢਿਗ ਸ੍ਰੀ ਨਾਨਕ ਚੰਦ ॥ ੨੫ ॥ ਚਿਤ੍ਰਪਦਾ ਛੰਦ ॥ ਪੰਕਜਨੈਨ[੧੩] ਬਨੇ ਦਿਸ ਦਾਹਨਿ[੧੪] ਸ੍ਰੀ ਮਹਿਲ[੧੫] ਕਿਯ ਬਾਮ[੧੬] ਜਿ ਅੰਗਾ[੧੭]। ਦੀਪਤਿ[੧੮] ਕੀਨਿ ਹੁਤਾਸਨ[੧੯] ਕੋ ਦਿਜ ਪੂਜ ਬਿਨਾਯਕ[੨੦] ਚੇਦਨ ਸੰਗਾ। ਧਾਰਿ ਸਰੋਅ[੨੧] ਵਿਖੈ

[੧]ਬੁਲਾਉਣ ਲਈ। [੨]ਵੇਲਾ ਹੋ ਗਿਆ ਹੈ। [੩]ਚੋਬ। [੪]ਨਗਾਰੇ। [੫]ਬੱਦਲ। [੬]ਗੱਜਿਆਂ। [੭]ਸਾਰੇ। [੮]ਸਤਿਗੁਰੂ ਜੀ। [੯]ਵਿਆਹ ਦੀ ਵੇਦੀ। [੧੦]ਅਸ਼ੀਰਵਾਦ। [੧੧]ਚਾਰੋਂ ਤਰਫ। [੧੨]ਏਥੇ ਬੇਦ ਦਾ ਮਤਲਬ ਵਜਾਹ ਪੱਧਤੀ ਹੈ।[੧੩]ਭਾਵ ਗੁਰੂ ਜੀ। [੧੪]ਸੱਜੇ ਪਾਸੇ।[੧੫]ਬੀਬੀ ਜੀ। [੧੬]ਖੱਬੇ।[੧੭]ਪਾਸੇ। [੧੮]ਜਗਾਈ। [੧੯]ਅਗਨੀ। [੨੦]ਗੁਰੂ। ਪੂਰਨ ਗੁਰੂ। (ਅ) ਗਣੇਸ਼। (ਏ) ਬੁਧਦੇਵ। [੨੧]ਚਮਚੇ।

*ਵਜਾਹ ਦਾ ਪ੍ਰਸੰਗ ਜੋ ਹੈ ਕਿ ਇਹ ਸੁਲਤਾਨ ਪੁਰੇ ਆਉਣ ਤੋਂ ਮਗਰੋਂ ਦਾ ਹੈ, ਜੋ ਜਨਮਸਾਖੀ ਸਭ ਤੋਂ ਪੁਰਾਤਨ ਹੈ ਤੇ ਭਾਈ ਮਨੀ ਸਿੰਘ ਦੀ ਸਾਖੀ, ਦੋਹਾਂ ਵਿਚ ਵਜਾਹ ਸਤਿਗੁਰ ਜੀ ਦੇ ਬਾਲਪਨੇ ਵਿਚ ਤਲਵੰਡੀ ਹੋਇਆ ਲਿਖਿਆ ਹੈ। ਜਿਸ ਰੀਤੀ ਨਾਲ ਵਿਆਹ ਹੋਇਆ ਲਿਖ ਰਹੇ ਹਨ, ਓਹ ਰੀਤੀ ਉਸ ਵੇਲੇ ਦੀ ਖੱਤ੍ਰੀਆਂ ਵਿਚ ਪ੍ਰਚਲਤ ਰੀਤੀ ਹੈ। ਗੁਰੂ ਜੀ ਨੇ ਅਜੇ ਘਰ ਬਾਰ ਛਡ, ਤਜਾਗ ਕਰ ਜਗਤ ਵਿਚ ਫਿਰਕੇ ਲੋਕਾਂ ਨੂੰ ਤਾਰਨ ਦਾ, ਫੇਰ ਕਰਤਾਰ ਪੁਰੇ ਬੈਠਕੇ ਉਪਦੇਸ਼ ਤੇ ਆਪਣੇ ਆਸ਼ੇ ਤੇ ਮਤ ਦਾ ਚਲਾਵਣਾ ਨਹੀਂ ਕੀਤਾ। ਇਕ ਰਵਾਯਤ ਚਲੀ ਆਉਂਦੀ ਹੈ ਕਿ ਗੁਰੂ ਜੀ ਨੇ ਵਜਾਹ ਦੀ ਰੀਤੀ ਆਪਣੀ ਦੱਸੀ ਸੀ। ਇਸ ਪਰ ਗੋਸਟ ਹੋਈ। ਜਿਸ ਦੀਵਾਰ ਹੇਠ ਇਹ ਗੋਸਟ ਹੋਈ ਉਹ ਦੀਵਾਰ ਕੱਚੀ ਹੈ, ਅਜੇ ਤਕ ਖੜੀ ਹੈ ਤੇ ਵਿੰਗੀ ਹੈ। ਚੋਣਿਆਂ ਨੇ ਨਾਂਹ ਕੀਤੀ ਤਾਂ ਭੰਡਾਰੀ ਕਹਿਣ ਲਗੇ ਕਿ ਅਸੀਂ ਨਾਤਾ ਦੇਂਦੇ ਹਾਂ। ਇਸ ਪਰ ਗੁਰੂ ਜੀ ਨੇ ਵਰ ਦਿੱਤਾ ਭੰਡਾਰੀ ਭਰੇ ਰਹਿਣਗੇ ਤੇ ਚੋਣੇ ਚੁਣੇ ਜਾਣਗੇ। ਇਹ ਸੁਣਕੇ ਚੋਣੇ ਬੀ ਝੁਕ ਗਏ ਤੇ ਆਪ ਦੀ ਆਗਿਆ ਮੰਨ ਲਈ। ਗੁਰੂ ਮਰਜਾਦਾ ਸਮੇਂ ਹੁਣ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਆਪ ਬਿਰਾਜਮਾਨ ਹੁੰਦੇ ਹਨ, ਸੋ ਅਗਨੀ ਦੀ ਗੁਰਸਿੱਖਾਂ ਨੂੰ ਲੋੜ ਨਹੀਂ। ਸਰਬੱਤ ਸਿੱਖ ਸੰਗਤਾਂ ਪ੍ਰਤੀ ਸਤਿਗੁਰੂ ਕਾ ਹੁਕਮ ਹੈ, 'ਕਾਰਜੁ ਏਇ ਸਵਾਰਿ ਸਤਿਗੁਰ ਸਚੁ ਸਾਖੀਐ!' ਜਦ ਸਤਿਗੁਰੂ ਸਚਾ ਸਾਖੀ ਆਪ ਵਿਚ ਬਿਰਾਜਮਾਨ ਹੈ ਤਾਂ ਅਗਨੀ ਨੂੰ ਸਾਖੀ ਰੱਖਣ ਦੀ ਕੋਈ ਲੋੜ ਨਹੀਂ ਰਹਿੰਦੀ।

ਸਰਪੀ[1] ਮਧ ਪਾਵਕ[2] ਪਾਵਤਿ ਜੋਤਿ ਅਭੰਗਾ । ਲੇਯ ਭਵਾਰਿ[3] ਫਿਰੇ ਵਰ ਚਾਰ[4] ਸੁਹਾਵਤਿ ਜਸੋਂ ਰਤਿ ਸੰਗ ਅਨੰਗਾ ॥੨੬॥ਛਪਯ ॥ਇਤ ਪ੍ਰੋਹਾ[5] ਹਰਿਦਯਾਲ ਬਹੁਰ ਮੂਲੇ ਕੇ ਪ੍ਰੋਹਾ । ਪਢਿ ਹੈਂ ਸਾਖੋ ਚਾਰ ਗੋਤ੍ਰ ਐਦ੍ਰਿਕ* ਕਰਿ ਸੋਧਾ । ਉਤ ਕਹਿ 'ਚੋਨਾ' ਗੋਤ ਰੀਤਿ ਜਿਉਂ ਨੀਕਿ ਸੁਹਾਈ[7]।ਸੁਨਿ ਕਰਿ ਨਰ ਤਿਹ ਕਾਲ ਰਹੇ ਹਿਰਦੈ ਹਰਖਾਈ। ਸਭਿ ਲੌਕਿਕ ਵੈਦਕ ਵਿਧਿ ਕਰੀ ਜਿਉਂ ਜਿਉਂ ਦਿਜਨ ਰਜਾਇ ਦਿਯ। ਇਵ ਪਾਨਗ੍ਰਹਨ[8] ਕਿਯ ਦਾਨ ਦਿਯ 'ਸ੍ਵਸਤਿ' ਬੋਲ ਵਰ ਬਿੱਪ੍ਰ[9] ਲਿਯ[10] ॥ ੨੭ ॥ ਅੜਿੱਲ ॥ ਲੈ ਲਾਵਾਂ ਤਿਹ ਥਾਨ ਗਏ ਪੁਨਿ ਸਿਵਰ[11] ਮੈਂ । ਬਸੀ ਗੁੜਾਕਾ[12] ਭਏ ਆਨਿ ਨਿਜ ਠਵਰਮੈਂ। ਤਿਮਰ[13] ਤ੍ਰਿਜਾਮਾ[14] ਛਾਇ ਅੱਗਯ ਅਗਯਾਨਿ ਜਿਉਂ[15]। ਹੋ ਬਿਸ਼ੈ ਮਨੋਰਥ ਅਨਿਕ ਸੁ ਉਡੁਗਨ[16] ਚਮਕ ਤਿਉਂ† ॥੨੮॥ ਕਵਿੱਤ ॥ ਭਯੋ ਅਰਨੋਦਯ[17] ਅਰਨਚੂੜ[18] ਬੋਲੇ ਰਵ[19], ਖਿਰੇ ਅਰਬਿੰਦ[20] ਪਰ ਸਾਰੰਗ[21] ਸੁ ਡੋਲਹੀਂ । ਪ੍ਰਾਚੀ[22] ਪਿਯਰਾਨੀ[23], ਚਾਰੁ[24] ਚਟਿਕਾ[25] ਚੁਚਾਨੀ[26], ਬਾਨੀ ਚੱਕ੍ਰਵਾਕ[27] ਮਿਲੇ, ਬੋਲ ਬੋਲਿਕੈ ਕਲੋਲ ਹੀ । ਭਾਜੇ ਦੁਤਿ‡ ਚੋਰ[28] ਪੁਰਿ ਗ੍ਰਾਮਨਿ ਕੋ ਛੋਰਿ ਛੋਰਿ, ਭਾਨੁ[29] ਕਰ[30]

[1]ਘਿਉ । [2]ਅਗਨੀ । [3]ਫੇਰੇ । [4]ਸੁੰਦਰ (ਅ) ਚਾਰ । [5]ਪ੍ਰੋਹਤ । [6]ਸਾਖੋਚਾਰ=ਗੋਤ੍ਰਾ ਚਾਰ । ਗੋਤ੍ਰ ਐਦ੍ਰਿਕ=ਐਧਰ ਦਾ ਗੋਤ । [7]ਚੰਗੀ ਫਬੀ । [8]ਵਿਆਹ(ਹਥਲੇਵਾ)।[9]ਸੋਸ਼ਟ ਬ੍ਰਾਹਮਣ ਨੇ।[10]ਲੀਤਾ ਦਾਨ । [11]ਡੇਰੇ । [12]ਨੀਂਦ ਦੇ ਵੱਸ । [13]ਹਨੇਰਾ । [14]ਰਾਤ ਦਾ । [15]ਫੈਲਿਆ ਅਗਯਾਨੀ (ਦੇ ਦਿਲ ਤੇ)ਜਿਵੇਂ ਅਗਯਾਨ।[16]ਤਾਰੇ। [17]ਪ੍ਰਾਤਾਕਾਲ।[18]ਕੁਕੜ। [19]ਬਾਣੀ,ਕੁਕੜ ਨੇ ਬਾਂਗ ਦਿੱਤੀ । [20]ਕਵਲ।[21]ਭਵਰੇ। [22]ਪੂਰਬ ਦਿਸ਼ਾ।[23]ਪੀਲੀ ਹੋਈ । [24]ਸੁੰਦਰ [25]ਚਿੜੀ [26]ਚੁਹਕੀ।[27]ਚਕਵੀ ਚਕਵਾ । [28]ਹਲਕਾਰੇ ਤੇ ਚੋਰ ਭੱਜੇ। ਹਲਕਾਰੇ ਛੇਤੀ ਅਪੜਨ ਲਈ ਤੇ ਚੋਰ ਏਚਣ ਲਈ। [29]ਸੂਰਜ ਦੀਆਂ । [30]ਕਿਰਨਾਂ । *ਐਦ੍ਰਿਕ ਈਦ੍ਰਿਸ਼=ਇਸ ਪਾਸੇ, ਭਾਵ ਪੁਤੇਤੇ ਪਾਸੇ । ਸਾਖਿਨ=ਵੇਦਪਢਿ ਹੈ ਸ਼ਾਖ ਉਚਾਰ ਗੋਤ੍ਰ ਐਦ੍ਰਿਕ ਕਰਿ ਸੋਧਾ=ਪੁਤੇਤੇ ਪਾਸੇ ਦਾ ਗੋਤ੍ਰ (—ਵੇਦੀ—ਜ)ਵੇਦ ਪੜ੍ਹਨ ਤੋਂ (ਪਿਆ ਸੀ,) ਸੋਧਕੇ ਉਚਾਰਦੇ ਹਨ । [ਦੇਖੋ ਬਚਿੱਤ੍ਰ ਨਾਟਕ ਧਿਃ ੪ ਅੰਃ ੧] (ਅ) ਏਸ ਪਾਸੇ ਦਾ ਗੋਤ੍ਰਾਚਾਰ ਸੋਧ ਸੋਧਕੇ ਪੜ੍ਹਦੇ ਹਨ । (ਏ) ਸ਼ਾਖ+ਉਚਾਰ+ਗੋਤ੍ਰ ਦੀ (ਇਕ) ਸ਼ਾਖ(ਲੜੀ)ਉਚਾਰੀ। †ਇਕ ਲਿਖਤ ਦੇ ਨੁਸਖੇ ਵਿਚ ਤਿੰਨਾਂ ਪੰਕਤੀਆਂ ਦਾ ਐਉਂ ਪਾਠ ਹੈ:— 'ਬਹੁਰ ਬੁਲਾਇ ਪਠਾਇ ਸੁਹਾਵਨ ਠਵਰ ਮੈਂ । ਨੀਕੀ ਰੀਤ ਅਚਾਇ ਅਸਨ ਪੁਨ ਆਇਗੋ । ਹੋ ਨਿਸ ਮਨ ਆਨੰਦ ਸ਼ੁਮਤਿ ਸਕਲ ਸੁਪਤਾਇਗੋ।' ਤੇ ਇਕ ਹੋਰ ਲਿਖਤ ਦੇ ਨੁਸਖੇ ਵਿਖੇ:—

ਬਸੀ ਗੁੜਾਕਾ ਭਏ ਆਨ ਨਿਜ ਠਵਰਮੇ। ਨੀਕੀ ਰੀਤ ਅਚਾਇ
ਅਸਨ ਪੁਰ ਆਇਗੋ । ਹੋਹਿ ਅਨੰਦ ਸਮੇਤ ਸਕਲ ਸੁਪਤਾਇਗੋ ।

‡ਪਾਠਾਂਤ੍ਰ—ਦ੍ਰੁਤ=ਛੇਤੀ ।

ਦੌਰੀ ਗੈਨ[1], ਸੋਖ ਮੁਖ ਬੋਲਿ ਹੀ। ਉਡਗਨ ਸਨ[2] ਭਯੋ ਤਿਮਰ ਨਿਧਨ ਘਨ[3], ਗ੍ਯਾਨ ਜੈਸੇ ਮੋਹ ਸੈਨ ਹਨੈ ਝਕਝੋਲਿਹੀ[4] ॥ ੨੯ ॥ ਸੋਰਠਾ ॥ *ਨਿੰਦ੍ਰਾ ਤਜੀ ਦਯਾਰ[5] ਜਿਉਂ ਗ੍ਯਾਨੀ ਹਿਤ ਅੰਗਨਾ[6]। ਜਾਗ੍ਰਤਤਾ[7] ਤਨ ਧਾਰਿ ਜਿਉਂ ਅਨੰਦਤਾ ਭੁਗਤਿ ਮੈਂ ॥ ੩੦ ॥ ਚਿਤ੍ਰਪਦਾ ਛੰਦ ॥ †ਕੀਨਿ ਸ਼ਨਾਨ, ਦਯੋ ਪੁਨ ਦਾਨ, ਸਮਾਨ ਸੁ ਮਾਨ ਸੁ ਰਾਗਹਿ ਦੈਖਾ[8]। ਧਾਰਿ ਦੁਕੂਲ[9] ਭਲੇ ਭੁਵ ਮੂਲ[10] ਹਰੈਂ ਤਨ ਸੂਲਨ ਕਿੰਕਰ ਸੋਖਾ[11]। ਬੇਦਿਨਿ ਬੈਸ਼ ਸਰੋਜਨ[12] ਸੂਰਜ ਭੂਖਨ ਊਖਤਿ ਸੋਹਿ ਵਿਸ਼ੇਖਾ[13]। ਰੂਪ ਅਨੂਪਮ ਸ਼ਾਂਤਿ ਮਨੋ ਕਿਧ ਗ੍ਯਾਨ ਅਛਾਦਨ ਜਸੋਂ ਧਰਿ ਬੇਖਾ[14] ॥ ੩੧ ॥ ਸ੍ਵੈਯਾ ॥ ਸੀਸ ਬਧਾ ਸਿਰਪੇਚ[15] ਫਬੈ, ਗਰ ਮਾਲ ਬਨੀ ਮੁਕਤਾਲਨਿ ਕੀ[16]। ਲੋਚਨ ਲੋਲ ਬਿਲੋਕਤਿ ਲੋਕਨ ਪੀਰ ਹਰੈਂ ਅਘ ਜਾਲਨ ਕੀ[17]। ਸੁੰਦਰ ਜਸੋਂ ਅਰਬਿੰਦ ਖਿਰਾ ਮੁਖ[18] ਜਾਂ ਗਤਿ ਕੀਨਿ ਬਿਹਾਲਨ ਕੀ[19]। ਕੁੰਡਲ ਡੋਲ ਕਪੋਲ[20] ਅਮੋਲ, ਗਿਰਾ ਜਿਹ ਗ੍ਯਾਨ ਸਿਖਾਲਨ ਕੀ[21] ॥ ੩੨ ॥ ਅੜਿਲ ॥ ਕਾਲੂ ਲਾਲੂ ਆਦਿ ਸੁ ਵੇਦੀ ਰਾਜਈ[22] ॥

[1]ਅਕਾਸ਼ ਵਿਚ। [2]ਤਾਰਿਆਂ ਸਮੇਤ। [3]ਡੂੰਘਾ ਅਨ੍ਹੇਰਾ ਨਾਸ਼ ਹੋਗਿਆ। [4]ਜਿਵੇਂ ਗ੍ਯਾਨ ਮੋਹ ਦੀ ਸੈਨਾਂ ਨੂੰ ਪਛਾੜਕੇ ਨਾਸ਼ ਕਰਦਾ ਹੈ। [5]ਦਿਆਲੂ (ਗੁਰੂ) ਨੇ। [6]ਮੋਹ ਇਸਤ੍ਰੀ ਦਾ। [7]ਜਾਗ ਨੇ। [8]ਰਾਗ ਤੇ ਦ੍ਵੈਖ ਜਿਨ੍ਹਾਂ ਦੇ ਮਨ ਵਿਚ ਸਮਾਨ ਹੈ। [9]ਦੁਪੱਟਾ। [10]ਸੰਸਾਰ ਦਾ ਕਾਰਨ ਗੁਰੂ ਜੀ। [11]ਸਾਰੇ ਦਾਸਾਂ ਦੇ ਸਰੀਰ ਦੇ ਦੁਖ ਦੂਰ ਕਰਦੇ ਹਨ। [12]ਵੇਦੀ ਵੈਸ਼ ਕਵਲ ਹੈ। [13]ਸੂਰਜ(ਹਨ ਗੁਰੂ) ਗਹਿਣੇ ਉਖਾ ਸਮਾਨ ਸੋਹ ਰਹੇ ਹਨ। [ਊਖ=ਚੜ੍ਹਦੇ ਸੂਰਜ ਦੀ ਲਾਲੀ। ਉਸ਼ਾ (ਅ) ਕਿਰਨਾਂ]। [14](ਇਸ ਤਰ੍ਹਾਂ ਗੁਰੂ ਜੀ ਦੇ) ਸੁਹਣੇ ਰੂਪ ਨੂੰ ਬੇਖ (ਲਿਬਾਸ) ਧਾਰਨ ਨੇ ਆਛਾਦਨ ਕੀਤਾ ਹੈ (ਜਿਸ ਤਰ੍ਹਾਂ ਕਿ ਉਨ੍ਹਾਂ ਦੇ) ਸ਼ਾਂਤ (ਸਰੂਪ) ਨੂੰ ਗ੍ਯਾਨ ਨੇ ਆਛਾਦਨ ਕੀਤਾ ਹੈ। ਆਛਾਦਨ ਤੋਂ ਮੁਰਾਦ ਏਥੇ ਹਨੇਰਾ ਪਾਉਣ ਦੀ ਨਹੀਂ, ਪਰ ਫਬਾ ਦੇਣ ਦੀ ਹੈ। (ਅ) ਜਿਸ ਤਰ੍ਹਾਂ (ਮਾਨੁਖੀ) ਭੇਖ ਧਾਰਨ ਕਰਕੇ ਆਪਣੇ ਗ੍ਯਾਨ ਸਰੂਪ ਨੂੰ ਆਛਾਦਨ ਕੀਤਾ ਹੈ (ਲੁਕਾਯਾ ਹੈ) ਉਸੇ ਤਰ੍ਹਾਂ ਸ਼ਾਂਤਮਯ ਸੁਹਣੇ ਰੂਪ ਨੂੰ (ਲਾੜੇ ਵਾਲੇ) ਲਿਬਾਸ ਨੇ ਲੁਕਾ ਲਿਆ ਹੈ। [15]ਚੀਰਾ। [16]ਮੋਤੀਆਂ ਦੀ ਮਾਲਾ। [17]ਚੰਚਲ ਨੇਤ੍ਰਾਂ ਨਾਲ (ਜਦ) ਤੱਕਦੇ ਹਨ ਲੋਕਾਂ ਨੂੰ (ਤਾਂ) ਸਾਰਿਆਂ ਦੇ ਪਾਪਾਂ ਦੀ ਪੀੜਾ ਹਰ ਲੈਂਦੇ ਹਨ। [18]ਸੁਹਣਾ ਮੁਖ ਕਵਲ ਵਾਂਗ ਖਿੜਿਆ ਹੈ। [19]ਜਿਸ ਨੇ ਬੇਹਾਲ ਦੁਖੀਆਂ ਦੀ ਕਲਿਆਨ ਕੀਤੀ। [20]ਗੱਲ੍ਹਾਂ ਉਤੇ। [21]ਬਾਣੀ ਜਿਸ ਦੀ ਗ੍ਯਾਨ ਸਿਖਾਉਣ ਵਾਲੀ ਹੈ। [22]ਸ਼ੋਭ ਰਹੇ ਹਨ।

*ਕਿਆ ਅਲੌਕਕ ਕਟਾਖ ਹੈ, ਪ੍ਰਕਰਣ ਤਾਂ ਮਾਯਕ ਸ਼ਾਦੀ ਦਾ ਹੈ, ਪਰ ਆਪ ਨੇ ਸਤਿਗੁਰੂ ਜੀ ਦਾ ਵੈਰਾਗ ਪ੍ਰਗਟ ਕਰਕੇ ਰਾਜ ਜੋਗ ਕੱਠਾ ਕਰ ਦਿੱਤਾ ਹੈ।

†ਇਨ੍ਹਾਂ ਦੋ ਛੰਦਾਂ ਵਿਚ ਭਾਈ ਸਾਹਿਬ ਜੀ ਨੇ ਸਤਿਗੁਰੂ ਜੀ ਦਾ ਮਹਾਂਨ ਪ੍ਰਭਾਵ ਪ੍ਰਗਟ ਕੀਤਾ ਹੈ ਜੋ ਮਹਾਂਨ ਸਤਿਕਾਰ ਯੋਗ ਹੈ।

ਅਲੇਕਾਰ[1] ਪਟ[2] ਰੁਚਿਰ[3] ਸਭਾਸਦ ਸਾਜਈ[4]। ਬਹੁ ਜਾਚਿਕ ਕੀ ਭੀਰ ਲੋਤਿ ਹੈਂ ਆਨਿਕੈ। ਹੋ ਦੇਤਿ ਸਰਬ ਕੋ ਦਾਨ ਰਿਦੈ ਸੁਖ ਮਾਨਿਕੈ॥ ੩੩ ॥ ਅਨਿਕ ਭਾਂਤਿ ਕੇ ਹੋਤਿ ਸੁ ਕੌਤਕ ਦੇਖਈ। ਛੈਲ ਛਬੀਲੇ ਹਸਹਿੰ ਬਿਲਾਸ ਬਿਸ਼ੇਖਈ। ਬਖਸ਼ਹਿੰ ਬਹੁ ਬਖਸ਼ੀਸ਼ ਪ੍ਰਮੋਦ[5] ਬਢਾਇਕੈ।ਹੋ[6]ਧੰਨ ਧੰਨ[7] ਮੁਖ ਕਹੈਂ ਰਹਨੋ ਜਸੁ ਛਾਇਕੈ ॥੩੪॥ਦੋਹਰਾ॥ਤਿਹ ਛਿਨ ਇਕ ਨਰ ਆਇਕੈ ਬੋਲਨੋ ਜੁਗ[8] ਕਰ[9] ਜੋਰਿ। 'ਗਮਨਹੁ[10] ਅਚਨੇ[11] ਅਸਨ[12] ਕੋ ਕਰਿ ਕਰੁਨਾ ਚਖਕੋਰ[13]'॥੩੫॥ ਸ਼ੋਰਠਾ ॥ ਸਭਿਹਿ ਸਮਾਜ ਸੁਹਾਤਿ ਕਾਲੂ ਕੀਨਿ ਰਜਾਇ ਤਬ। 'ਦੂਲਹੁ ਸਹਿਤ ਬਰਾਤਿ ਗਮਨੇ ਮੂਲੇ ਕੇ ਸਦਨ'॥ ੩੬॥ਸ੍ਰੈਯਾ॥ਪਾਇ[14] ਭਲੇ ਅਰਬਿੰਦ ਚਲੇ ਗਤਿ ਮੰਦ ਮਨੋਹਰ ਹੈ ਸੁੰਦਰੀ। ਬਾਹੁ ਬਿਸ਼ਾਲ ਕਿਯੂਰ[15] ਬਨਾ ਅੰਗੁਰੀ ਨਗ[16] ਕੰਚਨ[17] ਕੀ ਮੁੰਦਰੀ। ਦਾਰਮ[18] ਦਾਂਤਿਨਿ[19] ਸੋਂ ਮੁਸਕਾਤਿ ਕਿ ਹੀਰਨਿ ਪਾਂਤਿ ਮਨੋ ਗੁੰਦਰੀ[20]। ਉੱਨਤ[21] ਕੰਧ[22] ਉਦਾਰ[23] ਲਿਲਾਰ[24] ਸੁ ਚਾਰੁ[25] ਕਿ ਚੰਦ ਅਨੰਦ ਧਰੀ ॥੩੭॥ ਹਾਥ ਪੈ ਹਾਥ ਧਰੇ ਹਿਤ ਸਾਥ ਕਹੈਂ ਗੁਨ ਗਾਥਨ ਯੌਂ ਚਲਿ ਆਏ ॥ ਮੂਲੇ ਨਿਕੇਤ[26] ਵਿਖੈ ਪ੍ਰਵਿਸ਼ੇ ਜਹਿੰ ਸੁੰਦਰ ਰੈਗ ਬਿਛਾਵਨ ਛਾਏ। ਭਾਂਤਿਨਿ ਭਾਂਤਿ ਬਰਾਤ ਸੁਹਾਤਹਿ ਪਾਂਤਿਨਿ ਪਾਂਤਿ ਬਨਾਇ[27] ਬਸਾਏ[28]। ਭਾਂਜਨ[29] ਭੂਰ[30]ਧਰੇ ਸਭਿ ਅੱਗ੍ਰਨ[31]ਸੁਪਨਕਾੜ[32]ਸੁ ਭੋਜਨ ਲਯਾਏ॥੩੮॥ ਨੀਕੇ[33] ਮਹਾਂ[34] ਪਕਵਾਨ ਪਰੋਸਤਿ ਮਾਧੁਰਤਾ[35] ਮਧ[36] ਜਿਉਂ ਮਧਰਾਏ[37]। ਮੋਦਕ[38] ਸੇਵਕੀਆਂ[39], ਨੁਗਦੀ[40],ਦਧਿ[41]ਸੰਗ ਪਕੌਰਨ ਮੱਧ[42] ਮਿਲਾਏ। ਅੰਮ੍ਰਤੀਆਂ[43],ਖੁਰਮੇ, ਸੁ ਬਰੇ[44] ਬਰ[45]ਘੇਵਰ[46] ਸੋਤ[47] ਸਿਤਾ[48]ਬਹੁ ਪਾਏ। ਦਾਖ[49] ਬਿਦਾਮ, ਗਿਰੁ[50] ਪਿਸ਼ਤਾ ਸਭਿ ਭੋਜਨ ਮੇਵੇ ਅਮੇਜ਼ ਕਰਾਏ[51] ॥

---

[1]ਗਹਿਣੇ । [2]ਕੱਪੜੇ। [3]ਸੁੰਦਰ। [4]ਸਜ ਰਹੇ ਹਨ ਸਭਾਸਦਾਂ ਦੇ । [5]ਖੁਸ਼ੀ। [6]ਦੇ। [7]ਹੱਥ। [8]ਚਲੋ। [9]ਖਾਣੇ। [10]ਭੋਜਨ। [11]ਅੱਖਾਂ ਦੇ ਕੋਨੇ ਦੀ ਕਿਰਪਾ ਭਾਵ ਕ੍ਰਿਪਾ ਦ੍ਰਿਸ਼ਟੀ ਕਰਕੇ। [12]ਭਾਵ ਗੁਰੂ ਜੀ ਟੁਰੇ। [13]ਬੁਹੱਟੇ। [14]ਨਗ ਵਾਲੀ। [15]ਸੋਨੇ। [16]ਅਨਾਰ ਵਰਗੇ। [17]ਦੰਦ। [18]ਗੁੰਦੀ ਹੋਈ ਹੈ। [19]ਉੱਚੇ । [20]ਸੋਢੇ। [21]ਖਿੜਿਆ । [22]ਮੱਥਾ । [23]ਸੁੰਦਰ । [24]ਘਰ । [25]ਪੰਗਤ ਦਰ ਪੰਗਤ ਬਣਾਕੇ। [26]ਬਿਠਾਏ । [27]ਭਾਂਡੇ। [28]ਬਹੁਤ । [29]ਅੱਗੇ। [30]ਰਸੋਈਏ। [31]ਚੰਗੇ। [32]ਬੜੇ। [33]ਮਿਠਾਸ । [34]ਸ਼ਹਿਦ । [35]ਮਿੱਠੇ ਕੀਤੇ । [36]ਲਡੂ । [37]ਸੇਵੀਆਂ। [38]ਬੂੰਦੀ । [39]ਦਹੀਂ । [40]ਵਿਚ । [41]ਇਕ ਪ੍ਰਕਾਰ ਦੀ ਵੱਡੀ ਜਲੇਬੀ । [42]ਵੜੇ । [43]ਚੰਗੇ । [44]ਘਿਉ ਵਿਚ । [45]ਚਿੱਟੇ । [46]ਖੰਡ । [47]ਸਾਉਗੀ । [48]ਗਰੀ । [49]ਮਿਲਾਏ।

੩੯ ॥ ਪੂਰਬ[1] ਕੌਰ[2] ਨਿਕਾਰਿ ਕੈ ਪੰਚ[2] ਲਗੇ ਪੁਨ ਜੇਮਨ[3] ਜੋ ਮਨ ਭਾਈ[4]।ਪੀਨਉਰੋਜਨ[5]ਬੈਸ ਝਰੋਖਨਿ ਗਾਵਤਿ ਗੀਤਨਿ ਗਾਰਿ*ਸੁਨਾਈ। ਕਾਲੂ ਸਮੇਤ ਬਰਾਤ ਸਭੇ ਸ਼ੁਭ ਰੀਤਿ ਕੋ ਹੇਰਿ ਰਹੇ ਹਰਿਖਾਈ। ਜੂਠ ਮੇਂ ਡਾਰਿ ਉਠੇ ਧਨ ਕੋ ਬਹੁ, ਜੇਵ[6] ਅਹਾਰ[7] ਧੋ ਡੇਰੇ ਮੈਂ ਆਈ ॥ ੪੦ ॥ ਦੋਹਰਾ ॥ ਤਿਹ ਛਿਨ ਸ਼੍ਰੀ ਸੁਖਦਾਨ ਕੋ[8] ਲੈ ਗਏ ਅੰਤਰ ਧਾਮ[9]। ਗਜਿ-ਗਾਮਨਿ[10]ਦੁਤਿਦਾਮਨੀ[11] ਸਸਿ[12] ਬਦਨੀ[13] ਜਹਿਂ[14] ਬਾਮ[15]॥੪੧॥ਸ੍ਰੈਯਾ॥ ਹਾਸ ਬਿਲਾਸ ਸੁਆਸਨ[16] ਜੋ ਪਰਕਾਸ਼ ਕਰੈਂ ਸੁਖਦਾਨਹਿ ਸੋਂ। ਲੋਚਨ ਲੋਲ ਬਿਲੋਕਤਿ[17] ਬੰਕ[18] ਭਜੈਂ[19] ਮੁਨਿ ਕੇ ਮਨ ਮਾਨਹਿ[20] ਸੋ। ਮਾਨਹੁ ਮੈਨ ਬਨਜੋ ਬਹੁ ਭੇਖਨ ਬਾਨ ਕਮਾਨਹਿ ਤਾਨਹਿ ਸੋ[21]।ਘੋਰਤਿ ਜੋਰ ਕਰੈ ਜਨੁ ਗਯਾਨ ਸੋਂ ਏਕਹਿ ਬਾਨ ਛੁਵਾ. ਨਹਿਂ[22] ਸੋ ॥ ੪੨ ॥ ਦੋਹਰਾ ॥ ਮਿਲਿ ਤਰੁਨੀ[23] ਕੀਨੀ ਸਭਿਹਿ ਹੁਤੀ ਜੋਨ[24] ਕੁਲ ਰੀਤਿ। ਸਹਿਜ ਸਲੋਨੀ ਹੇਰਈ[25] ਮੂਰਤਿ ਉਰ[26] ਕਰਿ ਪ੍ਰੀਤਿ॥ ੪੩ ॥ ਸ੍ਰੈਯਾ ॥ ਕੋਮਲ ਬੋਲ ਅਮੋਲ ਭਨੈਂ ਜਨ ਫੂਲ ਝਰੈਂ ਸ਼੍ਰੁਯਾ ਮੂਲ ਸੁਹਾਏ[27] । ਪੰਕਜ ਨੈਨ ਮਯਾ[28] ਮਨ ਔਨ[29]ਪਿਖੈਂ ਜਿਹ ਚੈਨ ਰਿਦੇ ਤਿਹ ਦਾਏ। ਸੁੰਦਰਤਾ ਸਭਿ ਮੰਦਰ ਸ੍ਰੀ ਮੁਖ ਦੋਖ ਨਿਕੰਦਨ[30] ਜਾਂ[31] ਦਰਸਾਏ । ਅੰਗਨ ਮੈਂ[32] ਅੰਗਨਾ ਜਿ ਅਨੰਗ ਸੀ[33] ਸੈਗਿ ਤਿਆਗ ਕੈ ਡੇਰਨਿ ਆਏ ॥ ੪੪ ॥ ਮਹਿੰਦੀ ਪਦ ਸੰਜੁਤਿ[34] ਕੋਕਨਦੰ[35],ਮਕਰੰਦ ਅਨੰਦ ਉਦਾਰ ਬਸਾਈ[36]।

[1]ਪਹਿਲਾਂ। [2]ਪੰਜ ਗ੍ਰਾਸ ਕੱਢਕੇ। [3]ਖਾਵਣ। [4]ਜੋ ਮਨ ਨੂੰ ਭਾਇਆ। [5]ਭਾਵ ਇਸਤ੍ਰੀਆਂ। [6]ਛਕਕੇ। [7]ਭੋਜਨ। [8]ਸੁਖ ਦਾਤੇ ਨੂੰ। [9]ਘਰ ਦੇ ਅੰਦਰ। [10]ਹਾਥੀ ਦੀ ਟੋਰ ਵਾਲੀਆਂ। [11]ਬਿਜਲੀ ਦੀ ਕ੍ਰਾਂਤਿ ਵਾਲੀਆਂ। [12·13] ਚੰਦ੍ ਮੁਖੀਆਂ। [14]ਜਿੱਥੇ ਸਨ। [15]ਇਸਤ੍ਰੀਆਂ। [16]ਸੁਹਾਵਨੇ। (ਅ) ਇਸਤ੍ਰੀਆਂ। [17]ਵੇਖਦੀਆਂ। [18]ਟੇਢੀ। [19]ਨਸਾ ਦੇਂਦੀਆਂ ਹਨ। [20]ਮੁਨੀਆਂ ਦੇ ਮਾਨ ਨੂੰ। [21]ਕਾਮ ਤੀਰ ਕਮਾਨ ਖਿੱਚਕੇ। [22]ਮਾਨੋ ਗਿਆਨ ਨਾਲ ਜੋਰ ਕਰਦਾ ਹੈ ਪਰ ਉਸਦਾ ਇਕ ਤੀਰ ਭੀ ਉਸਨੂੰ ਨਾ ਛੋਹਿਆ। [23]ਇਸਤ੍ਰੀਆਂ ਨੇ। [24]ਜੋਹੜੀ। [25]ਵੇਖਦੀਆਂ ਹਨ। [26]ਰਿਦੇ ਵਿਚ। [27]ਗੁਰੂ ਜੀ ਮੁਕਤੀ ਦੇ ਮੂਲ ਰੂਪ ਵਾਕ ਕਹਿੰਦੇ ਹਨ ਮਾਨੋ ਫੁਲ ਝੜਦੇ ਹਨ। [28]ਦਯਾ ਦੇ। [29]ਘਰ। [30]ਦੋਸ਼ ਨਾਸ਼ਕ। [31]ਜਿਨ੍ਹਾਂ ਦੇ। [32]ਵੇਹੜੇ ਵਿਚ। [33]ਇਸਤ੍ਰੀਆਂ ਕਾਮ ਵਰਗੀਆਂ। [34]ਸਮੇਤ। [35]ਲਾਲ ਕਵਲ। [36]ਮਕਰੰਦ ਵਾਂਙੂ ਉਦਾਰਤਾ ਬਸ ਰਹੀ ਹੈ ਲਾਲ-ਕੰਵਲ ਵਰਗੇ ਮਹਿੰਦੀ ਲਗੇ ਚਰਨਾਂ ਵਿਚ।

*ਇਹ ਸਿਠਣੀਆਂ ਦੀ ਰਸਮ ਬੀ ਮੂਲੇ ਦੇ ਘਰ ਹੋ ਰਹੀ ਹੈ, ਤੇ ਦੇਸ਼ ਚਾਲ ਦੀ ਹੈਸੀ। ਸਤਿਗੁਰੂ ਜੀ ਨੇ ਸਿੱਖੀ ਧਰਮ ਚਲਾ ਕੇ ਅਜਿਹੇ ਸਮਿਆਂ ਲਈ ਸ਼ਬਦ ਬਾਣੀ ਦੇ ਗਾਇਨ ਦਾ ਉਪਦੇਸ਼ ਦਿੱਤਾ ਹੈ।

ਗਰ[1] ਚੀਰ[2] ਹੈਂ ਪੀਤ[3], ਪੁਨੀਤ ਮਨੋਗਹਿ[4]* ਜੱਗਜੁਪਵੀਤ[5] ਮਹਾਂ ਛਬਿ ਛਾਈ। ਕਲ[6] ਕੇਕਨ[7] ਕੇਚਨ[8] ਭੂਰ[9] ਕਿਯੂਰ ਬਨੀ[10], ਉਰ-ਮਾਲ ਬਿਸਾਲ[11] ਸੁਹਾਈ। ਜਨੁ ਸ਼ਾਂਤਿ ਸਰੂਪ ਸ਼ਿੰਗਾਰ ਧਰੇ ਜਗ ਮੈਂ ਪ੍ਰਗਟਨੋ[12] ਨਿਜ ਭਾਵ ਦਿਖਾਈ ॥ ੪੫ ॥ ਦੋਹਰਾ ॥ ਸੋਹਤਿ ਬੀਚ ਬਰਾਤ ਕੇ ਕੇਚਨ ਮਹਿੰ[13] ਮਣਿ ਸੋਇ। ਸਜਤਿ ਬੇਦੀਅਨ ਕੀ ਸਭਾ ਲਜਤਿ ਸੁਧਰਮਾ[14] ਹੋਇ ॥ ੪੬ ॥ ਸ੍ਰੈਯਾ ॥ ਬਾਰਮੁਖੀ[15] ਸਿਰ ਮਾਂਗ ਸਵਾਰ ਸਭਾ ਕੇ ਮਝਾਰ ਭਲੀ ਬਿਧਿ ਆਈ†। ਬਾਦਿਤ ਗਾਯਕ[16] ਸੰਗ ਲਏ ਪਰ[17] ਨੇਵਰ[18] ਬਾਜਨੀ[19] ਆਨਿ ਵਜਾਈ। ਤਾਲਨਿ[20] ਸੰਗ ਮ੍ਰਿਦੰਗ ਮੁਚੰਗ ਉਪੰਗ[21] ਤੰਬੂਰਨ ਤਾਲ ਮਿਲਾਈ। ਰਾਗਨਿ[22] ਰਾਗ ਭਰੇ ਅਨੁਰਾਗ ਸੋਂ ਮੋਹਨ ਕੋ ਮਨ ਤਾਨ ਬਸਾਈ ॥ ੪੭ ॥ ਤ੍ਰਿਭੰਗੀ ਛੰਦ ॥ ਚੇ ਚਟਪਟ[23] ਨਾਰੀ ਲੇਤਿ ਭਵਾਰੀ ਛਮ ਛਮ ਕਾਰੀ ਛਬਿ ਧਰਿਨੀ। ਸੇ ਸਟਪਟ[24] ਬੈਠਤਿ, ਕੁਜਾ[25] ਅਮੈਠਤਿ[26], ਤਾਲ ਇਕੈਠਤਿ ਮਨ ਹਰਿਨੀ। ਲੈਂ ਲਟਪਟ[27] ਛੈਲੀ ਰੂਪ ਨ ਵੈਲੀ ਗਤਿ[28] ਅਲਬੇਲੀ ਸੁਠ ਅੰਗ[29]। ਠੰ ਠੁਮਠੁਮ ਠੁਮਕੀ[30] ਝੁਕ ਝੁਕ ਝੁਮਕੀ[31], ਦ੍ਰੁਮ[32]

---

[1]ਗਲ ਵਿਚ । [2]ਕਪੜੇ । [3]ਪੀਲੇ। [4]ਮਨ ਦੇ ਗ੍ਰਹਣ ਕਰਨ ਜੋਗ ਜੰਞੂ, ਭਾਵ-ਉਹ ਜੰਞੂ ਜਿਸਨੂੰ ਗੁਰੂ ਜੀ ਨੇ 'ਜੀਅ ਕਾ ਜਨੇਊ' ਕਿਹਾ ਹੈ। ਮਨੋ ਗ੍ਰਹਣ=ਮਨ ਦੇ ਗ੍ਰਹਣ ਕਰਨੇ ਜੋਗ। [5]ਜੰਞੂ। [6]ਸੁੰਦਰ। [7]ਕੜੇ। [8]ਸੋਨੇ ਦੇ। [9]ਬਹੁਤ। [10]ਬਹੁਤੇ ਫਬੇ ਹਨ। [11]ਗਲੇ ਵਿਚ ਲੰਬੀ ਮਾਲਾ । [12]ਮਾਨੋਂ ਸ਼ਾਂਤ ਰਸ ਸ਼ਿੰਗਾਰ ਦਾ ਰੂਪ ਧਾਰਕੇ ਪ੍ਰਗਟਿਆ ਹੈ। ਸ਼ਿੰਗਾਰ ਰਸ ਦੇ ਸਮਾਨ:-ਮਹਿੰਦੀ, ਪੀਲੇ ਕਪੜੇ, ਕੰਗਣ, ਬਹੁੱਟੇ। ਸ਼ਾਂਤ ਰਸ ਦੇ ਸਾਮਾਨ:-ਅਨੰਦ ਉਦਾਰਤਾ, ਜੀਅਕਾ ਜਨੇਊ, ਮਾਲਾ। [13]ਜਿਵੇਂ ਸੋਨੇ ਵਿਚ। [14]ਇੰਦ੍ਰ (ਦੀ ਸਭਾ)। [15]ਗਾਇਨ ਵਾਲੀਆਂ। [16] ਵਜਾਉਣ ਤੇ ਗਾਉਣ ਵਾਲੇ। [17]ਪੈਰੀਂ। [18]ਝਾਂਝਰ। [19]ਕਿੰਕਨੀ। [20]ਤੋਂ ਸੀਆਂ। [21]ਨਸਤਰੰਗ ਵਾਜਾ। [22]ਰਾਗਨੀ। [23]ਛੈਲੀ। [24]ਛੈਲੀ। [25]ਬਾਹਾਂ। [26]ਵਿੰਗੀਆਂ ਕਰਕੇ। [27]ਚੰਚਲ। [28]ਟੇਰ। [29]ਸੁੰਦਰ ਅੰਗਾਂ ਵਾਲੀ। [30]ਅਦਾ ਨਾਲ ਚੱਲੀ। [31]ਨਿਵ ਨਿਵ ਕੇ ਨਿਹੁੜਾਈ। [32]ਮ੍ਰਿਦੰਗ ਦੀ 'ਦ੍ਰੁਮ' 'ਦ੍ਰੁਮ' ਦੀ ਅਵਾਜ਼ ਨਾਲ ਚਲਦੀ ਹੈ।

*ਪਾ:-ਮਨੋਗਤ=ਜੋ ਮਨ ਵਿਚ ਟਿਕੇ, ਮਨ ਦੇ ਧਾਰਨ ਜੋਗ।

†ਅਸਲ ਗਲ ਇਹ ਹੈ ਕਿ ਇਨ੍ਹਾਂ ਤੋਂ ਪਹਿਲੇ ਦਾ ਲਿਖਤੀ ਸਿਖ ਇਤਿਹਾਸ ਵੇਰਵਾ ਦੇ ਪ੍ਰਸੰਗ ਨੂੰ ਗ਼ਲਤ ਸਾਬਤ ਕਰਦਾ ਹੈ। ਇਕ ਵਿਦੇਸ਼ੀ ਇਤਿਹਾਸਕਾਰ ਪੁਰਾਤਨ ਜਨਮਸਾਖੀ ਤੇ ਭਾ: ਮਨੀ ਸਿੰਘ ਜੀ ਦੀ ਜਨਮ ਸਾਖੀ ਦੇ ਆਧਾਰ ਤੇ ਤਿਲਵੰਡੀ ਵਾਲੇ ਬਜਾਹ ਪ੍ਰਸੰਗ ਤੇ ਲਿਖਦਾ ਹੈ ਕਿ ਬਾਲਪਨੇ ਉਮਰੇ ਹੀ ਪਿਤਾ ਨੇ ਉਨ੍ਹਾਂ ਦਾ ਵਿਆਹ ਕਰ ਦਿੱਤਾ ਸੀ। ਵਿਸ਼ੇਸ਼ ਸਮਝਣ ਲਈ ਦੇਖੋ ਟੂਕ ਅਧਯਾਯ ੨੧ ਅੰਕ ੨੩ ਸ਼੍ਰੀ ਗੁ: ਨਾਨਕ ਪ੍ਰਕਾਸ਼ ਪੂਰਬਾਰਧ।

ਦ੍ਰਮ ਦ੍ਰਮਕੀ ਮਿਰਦੰਗਾ ॥ ੪੮ ॥ ਲੈ ਲਟ ਸੁਠ[1] ਲਟਕੀ ਚਿਕਨਤਿ[2] ਚੋਟਕੀ[3] ਬੇਨੀ[4] ਸਟਕੀ ਬਿਸਿਯਰਤੈ[5]। ਬੈ ਬਿਧ[6] ਜਿਉਂ ਨਟਕੀ ਸ਼ਾਰਤ[7] ਪਟ ਕੀ ਕਰਵਰ ਮਟਕੀ ਸਿਰ ਧਰਤੈ[8]। ਕੈ ਕਿੰਕਨ[9] ਕਟ ਕੀ ਤਟ ਛਬਿ ਥਟਕੀ[10] ਸਭਿ ਮਤ ਝਟਕੀ ਚਿੱਤ੍ ਲਿਖੇ[11]। ਸੈ ਸੁਧ[12] ਨਹਿੰ ਘਟਕੀ[13] ਸਭਾ ਸੁ ਠਟਕੀ[14] ਦ੍ਰਿਸ਼ਟਹਿੰ ਅਟਕੀ ਨ੍ਰਿੱਤ ਵਿਖੇ[15] ॥ ੪੯ ॥ ਅੜਿਲ ॥ ਵਿਸਰੈ ਦੋਸ਼ਨ ਕਾਲ ਸਭਾਸਦ ਜੇ ਸਬੈ। ਮੁਸਕਾਨੇ ਸੁਖਦਾਨ ਹੇਰਿ ਤਿਨ ਬਿਧਿ ਤਬੈ। ਇੰਦ੍ਰਜਾਲ ਕੀ ਰੀਤਿ ਜਗਤ ਪਰਪੰਚ ਜੋ। ਹੋ ਅਸ ਪ੍ਰਕਾਰ ਲਖਿ ਰਿਦੇ ਸਦੀਵ ਅਬੈਚ[16] ਜੋ* ॥੫੦॥ ਦਯੋ ਦਰਬ ਬਹੁ ਭਿਸੈ ਮਹਾਂ ਸੁਖਕੰਦ ਹੈ।ਬੈਦੀਚੰਦ ਮੁਕੰਦ ਸੁ 'ਬ੍ਰਹਮਾਨੰਦ' ਹੈ। ਦਿਵਸਤੀਨ ਅਸ ਰੀਤਿ ਬਰਾਤ ਸੁਹਾਵਨੀ। ਹੋ ਰਹੀ ਕਹੀ ਜਿਉਂ ਆਦਿ ਕਥਾ ਬਰ[17] ਪਾਵਨੀ[18]।੫੧।ਤਿਨਪੁਨ ਮਾਨਵ[19] ਪਠਾ[20] ਹਕਾਰਨ[21] ਆਇਓ। ਗਮਨੈ[22] ਲੈਨਿ ਬਿਦਾਇ ਰਿਦਾ ਉਮਗਾਇਓ।ਕਾਲੁ ਲਾਲੁ ਆਦਿ ਸੁ ਪਰਮਾਨੰਦ ਜੋ। ਹੋ ਮੂਲੇ ਆਲਯ[23] ਜਾਇ ਮਿਲੇ ਆਨੰਦ ਸੋਂ ॥ ੫੨ ॥ ਸ੍ਰੈਯਾ ॥ ਭਾਂਜਨ ਭੂਖਨ, ਚੀਰ, ਪਟੰਬਰ, ਸੁੰਦਰ ਹੈਂ ਪਸ਼ਮੰਬਰ ਭਾਰੇ। ਬਾਜਨ[24] ਸਾਜ ਨਵੀਨ[25] ਸਜੇ, ਬਹੁ ਦਾਇਜ[26] ਦੀਨਿ ਉਤੰਗ ਤੁਖਾਰੇ[27]। ਕੰਚਨ[28] ਔਰ ਖਜੂਰ[29] ਦਯੋ ਪੁਨ ਦਾਸੀ ਦਈ ਤਨਿਯਾ[30] ਹਿਤਕਾਰੇ[31]। ਦਾਇਜ ਦੀਨ ਵਡੋ, ਪੁਰਿ ਪੰਚ ਨੈ[32] ਯੌਂ ਜਸ ਸੰਚਨ ਕੀਨ ਸਵਾਰੇ ॥੫੩॥ ਬਾਂਧਵ ਸੰਗ ਸੁ ਮੂਲਾ ਤਬੈ ਪੁਨ ਪੰਚ ਹਿਤਾ[33] ਸਭਿ ਹ੍ਵੈ ਇਕ ਠਾਏ। ਦੇ ਕਰਿ ਹੋਇ ਅਧੀਨ ਰਹੇ ਕਰ ਬੰਦ ਦੋਊ ਮੁਖ ਬੈਨ ਅਲਾਏ। 'ਆਤਮਜਾ[34] ਮਮ[35] ਕਿੰਕਰੀ[36]

---

[1]ਸੁਹਣੀ ਜ਼ੁਲਫ। [2]ਖਿੰਧਾਈ ਨਾਲ। [3]ਖਿੰਧੀ ਹੈ। [4]ਗੁੱਤ। [5]ਪਿਛੇ ਲਟਕੀ ਹੋਈ ਹੈ ਸੱਪ ਵਾਂਗ। [6]ਤਰ੍ਹਾਂ। [7]ਇਸ਼ਾਰਾ। [8]ਜਿਸ ਤਰ੍ਹਾਂ ਨਟ ਸਿਰ ਤੇ ਮਟਕੀ ਧਰਦਾ ਹੈ ਕਪੜੇ ਨੂੰ ਉਨ੍ਹਾਂ ਅਦਾਵਾਂ ਨਾਲ ਕਰਦੀ ਹੈ। [9]ਤੜਾਗੀ। [10]ਲੱਕ ਦੇ ਕੋਲ ਦੀ ਛਬਿ ਬੰਨ੍ਹ ਰਹੀ ਹੈ। [11](ਦੇਖਣ ਹਾਰਾਂ ਦੀ) ਮਤ ਚਿਰ ਗਈ ਮਾਨੋਂ ਲਿਖੀਆਂ ਤਸਵੀਰਾਂ ਹਨ। [12]ਹੋਸ਼। [13]ਦਿਲ ਦੀ। [14]ਅਸਚਰਜ ਵਿਚ ਚੱਕ੍ਰਿਤ ਹੋ ਗਈ। [15]ਨਾਚ ਵਿਚ ਨਜ਼ਰਾਂ ਫਸ ਗਈਆਂ। [16]ਅਠੱਗ। [17]ਸ੍ਰੇਸ਼ਟ। [18]ਪਵਿੱਤ੍ਰ। [19]ਬੰਦਾ। [20]ਭੇਜਿਆ। [21]ਸੱਦਣ। [22]ਤੁਰੇ। [23]ਘਰ। [24]ਘੋੜੀ। [25]ਨਵੇਂ। [26]ਦਾਜ। [27]ਊਠ। [28]ਸੋਨਾਂ। [29]ਚਾਂਦੀ। [30]ਪੁੱਤ੍ਰੀ ਦੀ। [31]ਸੇਵਾ ਵਾਸਤੇ। [32]ਨਗਰ ਦੇ ਪੰਚ ਨੇ। [33]ਹਿੱਤਾ ਨਾਮੇਂ ਪੰਚ। [34]ਪੁੱਤ੍ਰੀ। [35]ਮੇਰੀ। [36]ਦਾਸੀ।

*ਇਥੇ ਲੇਖਕ ਜੀ ਨੇ ਗੁਰੂ ਜੀ ਨੂੰ ਉਸ ਰਾਗ ਰੰਗ ਦੇ ਅਸਰ ਤੋਂ ਉੱਚੇ ਤੇ ਕਦੇ ਨਾ ਠੱਗੇ ਜਾਣ ਵਾਲੇ ਦਰਸਾਯਾ ਹੈ ਤੇ ਪ੍ਰਸੰਗ ਇਸੇ ਵਿਸ਼ੇਸ਼ਤਾ ਦਰਸਾਉਣ ਲਈ ਪਾਯਾ ਹੈ।

ਜਾਨਹੁ ਔਰ ਕਛੂ ਨਹਿੰ ਮੈਂ[1] ਬਨ ਆਏ। ਆਪ ਸਕੈ ਬਿਧਿ ਲਾਇਕ ਹੋ ਜਗ[2] ਯੌਂ ਕਹਿ ਆਪਸ ਮੈਂ ਹਰਿਖਾਏ ॥ ੫੪ ॥ ਦੋਹਰਾ ॥ ਸਭਿ ਬਿਧਿ ਨੀਕੀ ਰੀਤਿ ਕਾਰੇ ਦੁਇ ਦਿਸ਼ ਮੋਦਹਿੰ[3] ਛਾਇ। ਰਸ ਰਾਖਨੋ ਯੁਗ[4] ਪਰਸਪਰ[5] ਜਸ ਵਿਧਿ[6] 'ਹਿਤੇ[7]' ਅਲਾਇ[8] ॥ ੫੫ ॥ ਸ੍ਵੈਯਾ ॥ ਮੂਲੇ ਕੀ ਭੀਯ ਵਿਰਾਗ ਕਰੈ ਤਨੀਆ ਅਨੁਰਾਗ[9] ਰਿਦੇ ਉਮਗਾਏ[10]। ਔਰ ਮਿਲੀ ਕਨਕਾ[11] ਤਹਿੰ ਆਨਿ ਵਡੀ ਵਡਭਾਗਣ ਹੈ ਜਿਹ ਥਾਏ[12]। ਡੋਰੇ ਕੋ ਅੱਗ੍ਰਜ ਕੀਨਿ ਚਲੈ ਅਰਬਿੰਦ ਬਿਲੋਚਨ[13] ਰੂਪ ਸੁਹਾਏ।ਵਾਰਤਿ ਬਿੱਤ[14], ਉਦਾਰ ਕੀਏ ਚਿਤ, ਕੀਰਤਿ ਬੀਚ ਕਬਿੱਤਨਿ ਗਾਏ ॥ ੫੬ ॥ ਅੜਿਲ ॥ ਬ੍ਰਿੱਧ[15] ਤਰੁਨ[16] ਜੋ ਮਨੁਜ[17] ਸੁ ਦੁਹਨ ਦਿਸ਼ਾਨਿ[18] ਕੇ। ਜਸ ਵਿਸਤਾਰਹਿੰ ਅਧਿਕ ਕਹੈਂ ਬਿਸਮਾਨ ਕੇ[19]। 'ਹਮਹਿ ਬਿਲੋਕਤਿ ਕਬਹਿ ਨ ਅਸ ਉਤਸ਼ਵ ਭਯੋ। ਹੋ ਜੈਸੇ ਇਸ ਉਪਬ੍ਰਾਹਿ[20] ਹਰਖ ਅਤਿਸ਼ੈ ਭਯੋ' ॥ ੫੭ ॥ ਦੋਹਰਾ ॥ ਅਸ ਬਿਧਿ ਜਸ ਵਿਸਤਾਰਿ ਕੈ ਗਮਨੀ ਪੰਥ ਬਰਾਤ। ਕ੍ਰਮ ਕ੍ਰਮ ਕਰੇ ਨਿਵਾਸ ਤਿਉਂ ਜਿਉਂ ਕੀਨੇ ਮਗ ਜਾਤਿ[21] ॥੫੮॥ ਇਤਿ ਸ਼੍ਰੀ ਗੁਰਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਬਜਾਹਿ ਪ੍ਰਸੰਗ' ਬਰਨਨੰ ਨਾਮ ਬਾਈਸਮੋਂ ਅਧਜਾਯ ।੨੨।

੨੩. [ਸ਼੍ਰੀ ਗੁਰੂ ਗੋਬਿੰਦ ਸਿੰਘ ਮੰਗਲ। ਤਲਵੰਡੀ ਜਾਣਾ]।

ਦੋਹਰਾ ॥ ਸਿਕਤਾ ਕਨ ਤੇ ਮੇਰੁ ਕਿਯ ਮੇਰਹੁੰ ਤੇ ਕਨ ਕੀਨ।
ਸ਼੍ਰੀ ਗੁਬਿੰਦ ਸਿੰਘ ਨਮਹਿ ਮਮ ਕੇਵਲ ਦਾਨੀ ਦੀਨ ॥ ੧ ॥

{ ਸਿਕਤਾ=ਰੇਤ। ਕਨ=ਕਿਣਕੇ ਤੋਂ। ਮੇਰੁ=ਮੇਰੂ-ਪਰਬਤ। }
{ ਨਮਹ=ਨਮਸਕਾਰ। ਮਮ=ਮੇਰੀ। ਕੇਵਲ=ਨਿਰੇ, ਇਕੱਲੇ ਆਪ। }

ਅਰਥ—(ਜਿਸਨੇ) ਰੇਤ ਦੇ ਕਿਣਕਿਆਂ ਨੂੰ ਪਰਬਤ ਬਣਾ ਦਿੱਤਾ ਤੇ ਪਰਬਤ ਨੂੰ ਕਿਣਕੇ ਕਰ ਸਿੱਟਿਆ, (ਹਾਂ ਜੋ) ਦ ਨਾਂ ਨੂੰ ਦਾਨ ਦੇਣ ਵਾਲਾ ਇਕੱਲਾ ਆਪ ਹੈ (ਉਸ ਸਤਿਗੁਰ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮੇਰੀ ਨਮਸਕਾਰ ਹੋਵੇ।

ਭਾਵ—ਕਵਿ ਜੀ ਦਾ ਇਸ਼ਾਰਾ ਇੱਥੇ ਰੇਤ ਦੇ ਕਿਣਕੇ ਤੋਂ ਹਿੰਦਵਾਇਨ ਦਾ ਹੈ, ਓਹ ਕੌਮਾਂ ਜੋ ਹਿੰਦਵਾਸੀ ਸਨ, ਹਿੰਦ ਵਿਚ ਤੀਰਥ ਤੇ ਮੰਦਰ ਰੱਖਦੇ ਸਨ, ਜਿਨ੍ਹਾਂ ਨੂੰ

---

[1]ਮੈਂ ਚੋਂ। [2]ਖੁਸ਼ੀ। [3]ਦੋਨੋ ਧਿਰਾਂ ਨੇ। [4]ਆਪੇ ਵਿਚ। [5]ਜਿਸ ਤਰ੍ਹਾਂ। [6]ਹਿਤੇ ਪੈਂਚ ਨੇ। [7]ਕਿਹਾ ਸੀ। [8]ਧੀ ਦਾ ਮੋਹ। [9]ਉਛਲੇ। [10]ਕੰਨਜਾਂ। [11]ਜਿਥੇ ਵਡਭਾਗਣ (ਮਾਤਾ ਜੀ ਸਨ) ਹੋਰ ਕੁੜੀਆਂ ਮਿਲਣ ਆਈਆਂ। [12]ਕਵਲ ਨੈਤ੍ਰਾਂ ਵਾਲੇ। [13]ਧਨ। [14]ਵੱਡੇ ਤੇ। [15]ਜੁਆਨ। [16]ਮਨੁਖ। [17]ਦੋਹਾਂ ਤਰਫਾਂ ਦੇ। [18]ਹੈਰਾਨ ਹੋਕੇ। [19]ਵਿਆਹ ਵਿਚ। [20]ਜਾਂਦਿਆਂ ਵਾਰੀ ਜੀਕੂੰ ਮੁਕਾਮ ਕੀਤੇ ਸਨ।

ਵਿਦੇਸ਼ੀਆਂ, ਪਹਿਲੇ ਪਠਾਣਾਂ ਫੇਰ ਮੁਗਲਾਂ ਨੇ ਖੇਰੂ ਖੇਰੂ ਕਰ ਦਿੱਤਾ ਸੀ, ਕਿ ਓਹ ਜੋ ਜਥੇਬੰਦੀ ਤੋਂ ਟੁੱਟ, ਆਨ ਸ਼ਾਨ ਤੋਂ ਗਿਰ, ਲਗਾਤਾਰ ਜ਼ੁਲਮ ਹੇਠਾਂ ਰੇਤ ਦੇ ਕਿਣਕੇ ਵਾਂਙੂੰ ਖੇਰੂ ਖੇਰੂ ਹੋਏ ਸਨ, ਜਿਨ੍ਹਾਂ ਦੀ ਕਦੇ ਪਰਬਤ ਵਰਗੀ ਸੰਘਟਨ ਤੇ ਜੱਥੇ ਬੰਦ ਅਵਸਥਾ ਸੀ, ਉਨ੍ਹਾਂ ਦੀ ਲਾਜ ਰੱਖੀ, ਉੱਚ ਆਦਰਸ਼ ਦਿੱਤਾ ਤੇ ਖਾਲਸਾ ਸਾਜ ਜਥੇਬੰਦ ਕਰ ਪਰਬਤ ਬਨਾਯਾ, ਤੇ ਪਰਬਤ ਵਰਗੇ ਸੰਘਟਨ ਤੁਰਕਾਂ ਦਾ ਨਾਸ਼ ਅਰੰਭ ਦਿੱਤਾ, ਜੋ ਰੇਤ ਵਾਂਙੂ ਟੁੱਟ ਫੁੱਟ, ਬਿਖਰ, ਅੱਜ ਕਿਤੇ ਨਜ਼ਰ ਨਹੀਂ ਪੈਂਦਾ। ਹਿੰਦੂ ਜੋ ਦੀਨ ਹੋ ਚੁਕੇ ਸੇ ਉਨ੍ਹਾਂ ਨੂੰ ਹੋਰ ਨਾ ਕੋਈ ਬਾਹੁੜਿਆ, ਆਪ ਇਕੱਲੇ ਦਾਨੀ ਹੋਕੇ ਬਾਹੁੜੇ।

ਸ਼੍ਰੀ ਬਾਲਾ ਸੰਧੁਰੁ ਵਾਚ। ਚੌਪਈ ॥ ਨਿਕਟਿ ਨਗਰ ਕੇ ਗਈ ਬਰਾਤਾ। ਜਾਂਕੀ ਸ਼ੋਭਾ ਭਾਂਤਿਨਿ ਭਾਂਤਾ। ਬਾਜੇ ਤੁਰਹੀ[1] ਪਟਹਿ[2] ਨਿਸ਼ਾਨਾ[3]। ਪੁਰਿਕੇ ਨਰਨਿ ਸੁਨੀ ਧੁਨਿ ਕਾਨਾ ॥ ੨ ॥ ਪਾਵਸ[4] ਵਿਖੇ ਉਠਾ ਘਨ[5] ਘੋਰਾ[6]। ਹ੍ਵੈ ਪ੍ਰਮੋਦ[7] ਜਿਉਂ ਮੋਰ ਨ ਥੋਰਾ[8]।ਤਿਉਂ ਪੁਰਿ ਮਨੁਜ[9] ਰਹੇ ਹਰਿਖਾਈ।ਸਦਨ ਨਾਨਕੀ ਭਨਤਿ* ਬਧਾਈ ॥ ੩ ॥ ਤੂਰਨ ਬਹਿਰ[10] ਨਗਰ ਤੇ ਆਏ। ਹਿਤ ਬਿਲੋਕਨੇ ਮਨ ਸੁਖ ਪਾਏ। ਕਰਿ ਸ਼ਿੰਗਾਰ ਕੋ ਨਾਗਰ ਨਾਰੀ। ਭੂਖਨ ਬਸਨ[11] ਰੁਚਿਰ[12] ਛਬਿ ਧਾਰੀ ॥੪॥ ਬਾਂਧਿ ਬਾਂਧਿ ਬੀਥਨ ਮਹਿੰ[13] ਟੋਲੀ। ਆਇ ਨਿਕੇਤ ਵਧਾਈ ਬੋਲੀ। ਬਧੂ[14] ਬਿਲੋਕਨ ਕੀ ਅਭਿਲਾਖਾ। ਨਿਕਟਿ ਨਾਨਕੀ ਕਹਿ ਸੁਭ ਭਾਖਾ ॥ ੫ ॥ ਨਗਰ ਪ੍ਰਵੇਸ਼ੀ ਸਗਲ ਬਰਾਤ॥ਜਨੁ ਅਨੰਦ ਕੋ ਮੇਘ ਸੁਹਾਤਾ। ਦੂਲਹੁ ਦੁਲਹਨ ਆਗੇ ਜਾਵਤਿ। ਪੀਛੇ ਲਾਲੂ ਧਨ ਬਰਖਾਵਤਿ ॥ ੬ ॥ ਅਸ ਬਿਧਿ ਸ਼੍ਰੀ ਬੇਦੀ ਕੁਲਕੇਤੂ। ਮੰਦ ਮੰਦ ਗੇ ਅਪਨ ਨਿਕੇਤੂ। ਨਾਰਨ ਸਹਿਤ ਨਾਨਕੀ ਤੂਰਨ। ਨਿਕਸਿ ਕਰੀ ਕੁਲਰੀਤਿ ਸੰਪੂਰਨ ॥ ੭ ॥ ਸਾਦਰ[15] ਲੈ ਕਰਿ ਨਿਜ ਭਰਜਾਈ। ਸੁੰਦਰ ਮੰਦਰ ਬੀਚ ਬਸਾਈ†। ਪਾਇ ਓਲ ਮੈ[16] ਧਨ ਕੀ ਥਾਤੀ[17]। ਭਰੀ ਹਰਖ ਭੀ ਸੀਤਲ ਛਾਤੀ ॥੮॥ ਬਦਨ ਬਿਲੋਕਤਿ ਸੰਗ ਉਮੰਗਾ। ਕੰਚਨ ਭੂਖਨ ਭੂਖਤਿ[18] ਅੰਗਾ।ਹੇਰਿ ਹੇਰਿ[19] ਉਰ ਹਰਖੈਂ ਨਾਰੀ। ਦੇਤਿ ਆਸ਼ਿਖਾ[20]

---

[1]ਤੁਰੀ । [2]ਭੇਰੀ । [3]ਨਗਾਰੇ । [4]ਬਰਸਾਤ । [5]ਬੱਦਲ । [6]ਅਵਾਜ । [7]ਖੁਸ਼ੀ । [8]ਬਹੁਤ । [9]ਮਨੁਖ । [10]ਬਾਹਰ । [11]ਕਪੜੇ । [12]ਸੁੰਦਰ । [13]ਗਲੀਆਂ ਵਿਚ । [14]ਵਹੁਟੀ । [15]ਆਦਰ ਨਾਲ। [16]ਡੋਲੀ ਵਿਚ । [17]ਧਨ ਦੀ ਥੈਲੀ । [18]ਪਹਿਨੇ ਹੋਏ । [19]ਵੇਖ ਵੇਖਕੇ । [20]ਅਸੀਸਾਂ ।

*ਪਾ:—ਬਦਤ। †ਪਾ:—ਸੁਹਾਈ।

ਸੁਖਦ ਉਚਾਰੀ ॥੯॥ ਬਹੁਰ ਬਰਾਤਹਿ ਕੀਨਿ ਨਿਵੇਸਾ[1]। ਪਰਮਾਨੰਦ ਕੀ ਪਾਇ ਨਿਦੇਸਾ[2]। ਸੇਵਾ ਜਥਾ ਜੋਗ ਸਭਿ ਹੀ ਕੀ। ਤਬ ਜਰਾਮ ਕੀਨੀ ਬਿਧਿ ਨੀਕੀ[3] ॥ ੧੦ ॥ ਅਸ* ਪ੍ਰਕਾਰ ਦੁਇ ਨਿਸਾ[4] ਬਿਤੀਤੀ। ਪੁਨ ਕਾਲੂ ਬੋਲਨੋ ਸ਼ੁਭ ਰੀਤੀ। 'ਨਾਨਕ ਜਨਨੀ ਮਨ ਅਨੁਰਾਗੀ। ਦੇਖਨਿ ਹੈਤ ਦ੍ਰਿਸ਼ਟਿ ਇਤ ਲਾਗੀ॥੧੧॥ ਤਿਹ ਕੋ ਕਰਨ ਮਨੋਰਥ ਪੂਰਨ। ਸਭਿ ਬਰਾਤ ਗਮਨੇ ਅਬ ਤੂਰਨ[5]। ਬਧੂ ਸੰਗਿ ਲੇ ਨਾਨਕ ਗਮਨੈ[6]। ਮਿਲੇ ਮਾਤਕੋ ਅਪਨੈ ਭਵਨੈ[7] ॥੧੨॥ ਬਹੁਰ ਬੁਲਾਰ ਦਰਸ ਕੀ ਪਯਾਸਾ। ਚਲਿ ਤਲਵੰਡੀ ਪੂਰਹਿ ਆਸਾ। ਮੁਝ ਚਲਤਨੋ ਤਿਨ ਗਿਰਾ[8] ਉਚਾਰੀ[9]।–ਪੁਰਿ ਅਪਨੇ ਆਨਹੁ ਇਕ ਬਾਰੀ–॥੧੩॥ ਕੇਤਿਕ ਦਿਨ ਰਹਿ ਆਇ ਬਹੋਰੀ[10]। ਕਰਹਿ ਕਾਰ ਇਉਂ ਮਸਲਤ ਮੋਰੀ'। ਸ਼੍ਰੀ ਨਾਨਕ ਕੋ ਰੁਖ ਲਖਿ ਆਸੂ[11]। ਬੋਲਨੋ ਤਬ ਜਰਾਮ ਤਿਹ ਪਾਸੂ॥੧੪॥'ਜਬ ਤੁਮ ਲੇ ਜਾਵਹੁਗੇ ਤਹਿੰਵਾ[12]। ਮੋਦੀ ਕਾਰ ਨ ਹੈ ਨਿਰਬਹਿਵਾ[13]। ਲੇਨਾ ਦੇਨਾ ਕਾਰਜ ਭਾਰੀ। ਬਿਨ ਇਨ ਤੇ ਨਹਿੰ ਜਾਤਿ ਸੰਭਾਰੀ[14] ॥੧੫॥ ਸੋਦਾ ਆਪਨ[15] ਵਿਖੈ ਵਿਸ਼ੇਖਾ। ਕਰਹਿ ਨਬਾਬ ਮੰਗ ਕੋ ਲੇਖਾ ? ਕਮਲਨੈਨ ਕੋ ਰੁਖ ਪੁਨ ਨਾਂਹੀ। ਗਵਨ ਬਨੈ ਕਿਉਂ ਤਵ ਘਰ ਮਾਂਹੀ' ॥੧੬॥ ਸੁਨਿ ਜਰਾਮ ਕੀ ਗਿਰਾ[16] ਅਹੋਤੂ[17]। ਪੁਨ ਕਾਲੂ ਬੋਲਨੋ ਕੁਲਕੇਤੂ। 'ਸੁਨਹੁ ਆਤਮਜ[18] ! ਮਾਤ ਤੁਮਾਰੀ। ਹੋਇ ਹਰਖ ਸਹਿ ਬਧੂ[19] ਨਿਹਾਰੀ[20] ॥ ੧੭ ॥ ਤਲਵੰਡੀ ਚਲਿਯੋ ਇਕ ਬੇਰਾ। ਪੁਨਿ ਮਨ ਮੈ ਤਹਿੰ ਕਰਹੁ ਬਸੇਰਾ। ਪ੍ਰੇਮੀ ਪਰਮ ਬੁਲਾਰ ਬਹੋਰੀ†। ਕਰੀ ਬੰਦਗੀ ਦੋ ਕਰ ਜੋਰੀ ॥੧੮॥ ਮਮ ਸਨੇਹ ਜੇ ਗੁਨਹੁ ਨ ਉਰ ਮੈਂ। ਤਿਹ ਦਿਸ਼ ਦੇਖਿ ਚਲਹੁ ਨਿਜ ਪੁਰਿ ਮੈਂ'। ਅਸ ਬਿਧਿ ਝਗਰਤਿ ਆਪਸ ਮਾਂਹੀ। ਚਲਿ ਕਰਿ ਆਵਾ ਮੂਲਾ ਤਾਂਹੀ ॥ ੧੯ ॥ ਤੀਨ ਦਿਵਸ ਕੇ ਬਨਾਹ ਪਿਛਾਰੀ। ਗਮਨਨੋ ਨਿਜ ਘਰ ਤੇ ਹਿਤ ਧਾਰੀ। ਲੇਨਿ ਹੇਤ ਨਿਜ ਤਨਿ-ਜਾ ਆਯੋ।ਪਹੁੰਚ ਸਭਿਨੈ ਮੈਂ ਸੀਸ ਨਿਵਾਯੋ।੨੦।ਸੁਨਿ ਪ੍ਰਬਾਦ[21] ਕੋ ਬਚਨ

---

[1]ਡੇਰਾ ਯਾ ਆਰਾਮ ਕੀਤਾ। [2]ਆਗਯਾ। [3]ਚੰਗੀ ਤਰ੍ਹਾਂ। [4]ਦੋਰਾਤਾਂ। [5]ਛੇਤੀ। [6]ਚੱਲੇ। [7]ਘਰ ਵਿਚ। [8]ਬਾਣੀ। [9]ਉਚਾਰੀ ਸੀ। [10]ਫੇਰ। [11]ਛੇਤੀ। [12]ਓਥੇ। [13]ਨਹੀਂ ਚਲੇਗੀ। [14]ਸੰਭਾਲਿਆ ਨਹੀਂ ਜਾਂਦਾ। [15]ਹਟ। [16]ਬਾਣੀ। [17]ਰੁੱਖੀ। [18]ਪੁੱਤਰ। [19]ਵਹੁਟੀ ਸਣੇ। [20]ਵੇਖਕੇ। [21]ਝਗੜੇ। *ਪਾ:–ਇਸ।

†ਪਾ:–ਪਰਮ ਪ੍ਰੇਮ ਬੁਲਾਰ ਬਹੋਰੀ।

ਬਖਾਨ॥[1]ਰਹਿ ਸ਼੍ਰੀ ਨਾਨਕ ਪੁਰਿ ਸੁਲਤਾਨ॥ਕਾਰ ਕਰਨ ਕੋ ਔਰ ਨ ਕੋਊ। ਲੇਖਾ ਕਰਹਿ ਵਿਸ਼ੇਖਹਿ ਜੋਊ' ॥੨੧॥ ਪੁਨ ਪਰਮਾਨੰਦ ਪਰਮ ਸਯਾਨਾ॥ ਮਾਨਹਿੰ ਜਿਹ ਬਚ ਜੋ ਮਤਿਵਾਨਾ[1] । ਸਭਿਨਿ ਹੇਤ ਕੀ ਬੋਲਨੋ ਬਾਨੀ। [1]ਸੁਨਹੁ ਸ਼ੋਨਿ ਸ਼ੁਭ ਰੀਤਿ ਪਛਾਨੀ ॥ ੨੨ ॥ ਭਯੋ ਬਸਾਹ ਸੁਤ ਇਕ ਕੀ ਮਾਤਾ । ਬਿਨਾ ਬਿਲੋਕੇ[2] ਕਸੋਂ ਹੈ ਸ਼ਾਂਤਾ । ਇਤਹਿ[3] ਉਡੀਕਤਿ ਸੋ ਦ੍ਰਿਗ ਲਾਈ[4]। ਬਿਛੁਰੇ ਬਛ[5] ਜਸੋਂ ਧੇਨੁ ਲਵਾਈ[6] ॥ ੨੩ ॥ ਅਸ ਉਤਸ਼ਵ ਬਿਨ ਮਿਲੇ ਅਨੀਤੂ । ਸਭਿ ਮਨ ਲਖਹੁ' ਹੋਤਿ ਵਿਪਰੀਤੂ[7] । ਮੂਲ ਚੰਦ ਸੁਨਿ ! ਤੋਰ[8] ਕੁਮਾਰੀ[10]।ਭਯੋ ਆਵਨਾ[11] ਪੂਰਬ ਵਾਰੀ ॥੨੪॥ ਜਾਇ ਸਾਸ ਢਿਗ[12]ਰੀਤਿ ਸੁਹਾਤੀ।ਹੇਰਿ[13]ਬਧੂ ਹੈ ਸੀਤਲ ਛਾਤੀ । ਕੇਤਿਕ ਦਿਨ ਰਹਿ ਲੇਯ ਅਸੀਸਾ।ਪੁਨਿ ਆਵਹਿ ਪਦ ਪਰ ਧਰਿ ਸੀਸਾ॥੨੫॥ਕਿਉਂ ਇਨ ਬਨੈ ਰਹਿਨ ਤਲਵੈਡੀ।ਕ੍ਰਿਤ ਮੋਦੀ ਕੀ ਇਹਠਾਂ ਮੰਡੀ। ਬਾਲੇ ਕੋ ਤਜਿ ਕਰਿ[14] ਅਬ ਜਾਵਹਿੰ । ਬਹੁਰ ਆਇ ਨਿਜ ਕਾਰ ਚਲਾਵਹਿੰ'॥੨੬॥ ਸੁਨਿ ਪਰਮਾ-ਨੰਦ ਕੀ ਸ਼ੁਭ ਬਾਨੀ । ਮਨ ਮਾਨੀ[15] ਸਭਿ ਭੂਸ਼ਨ ਠਾਨੀ । ਮੁਝੈ ਬੁਲਾਇ ਲੀਨ ਤਿਹ ਕਾਲਾ । ਬੋਲੇ ਬਾਨੀ ਦੀਨ ਦਯਾਲਾ ॥ ੨੭ ॥ 'ਹਮ ਜਾਵਹਿੰ ਤਲਵੈਡੀ ਨਗਰੀ । ਰਹਿ ਤੁਮ ਕਾਰ ਚਲਾਵਹੁ ਸਗਰੀ।ਖਰਚ ਨਿਸ਼ੰਕਹਿ ਦੇਹੁ ਵਿਸ਼ੇਖਾ । ਆਨਿ ਕਰਹਿੰਗੇ ਹਮ ਸਭਿ ਲੇਖਾ' ॥ ੨੮ ॥ ਸੁਨੀਏ ਸ਼੍ਰੀ ਅੰਗਦ ਕਹਿ ਬਾਲਾ।ਹੌਂ ਬੋਲਨੋ ਬਾਨੀ ਤਿਹ ਕਾਲਾ। 'ਲੇਨਿ ਦੇਨਿ ਕੋ ਕਾਜ ਵਿਸ਼ੇਖਾ[16] । ਮੋ ਤੇ ਸਾਂਭਨੋ ਜਾਇ ਨ ਲੇਖਾ॥੨੯॥ ਕਾਰ ਚਲੈ ਕਿਉਂ ਬਿਨਾ ਤੁਮਾਰੇ। ਰਹਨਿ ਚਾਹਿ ਮਮ[17] ਸਦਾ ਸੰਗਾਰੇ[18]। ਰਾਵਰ ਸਰਸ[19]*ਹੋਇ ਜੋ ਕੋਊ। ਤੌ ਤੁਮ ਕ੍ਰਿੱਤ ਨਿਬਾਹੈ ਸੋਊ'॥੩੦॥ਸੁਨਿ ਬੋਲੇ ਸ਼੍ਰੀ ਮੁਖ ਸਸਿ ਸ਼ੋਭਾ। ਬਚਨਨਿ ਪਰ ਅੰਮ੍ਰਿਤ ਛਬਿ[20]ਲੇਭਾ[21]।'ਹੈ ਬਾਲੇ ਤੁਝਕੋ ਮਮ ਸੰਗਾ[22]।ਸਭੈ ਬੈਸ ਮੈਂ ਰਹੌਂ ਅਭੰਗਾ[23] ॥ ੩੧ ॥ ਸਦਾ ਨਾਮ ਮਹਿੰ ਪ੍ਰੀਤਿ ਘਨੇਰੀ । ਜਨਮ ਮਰਨ ਕੀ ਕਟੈ ਜੁ ਬੇਰੀ। ਕਾਰ ਕਰੈ ਸਭਿ ਹੀ ਕਰਤਾਰਾ। ਰਹੁ ਠਾਂਢੋ ਮਧ

---

[1]ਬੁਧੀਮਾਨ ਸਾਰੇ । [2]ਦੇਖੇ ਬਿਨਾ । [3]ਇਸ ਪਾਸੇ। [4]ਅੱਖਾਂ ਲਾਕੇ । [5]ਵਛੇ ਨੂੰ । [6]ਜਿਵੇਂ ਗਊ ਲਵੇਰੀ । [7]ਸਮਝੋ । [8]ਉਲਟੀ ਰੀਤ ਹੁੰਦੀ ਹੈ। [9]ਤੇਰੀ । [10]ਪੁਤ੍ਰੀ। [11]ਪਹਿਲੀ ਵਾਰੀ। [12]ਸੱਸ ਦੇ ਪਾਸ । [13]ਵੇਖਕੇ। [14]ਹੱਟੀ ਤੇ ਛੱਡਕੇ। [15]ਮਨ ਵਿਚ (ਠੀਕ) ਮੰਨਕੇ । [16]ਬਹੁਤ ਹੈ। [17]ਮੇਰੀ । [18](ਤੁਸਾਂ ਦੇ) ਨਾਲ । [19]ਆਪ ਜੇਹਾ । [20]ਅੰਮ੍ਰਿਤ ਦੀ ਸ਼ੋਭਾ। [21]ਲੁਭਾ ਰਹੀ ਹੈ। [22]ਮੇਰਾ ਸਾਥ । [23]ਲਗਾਤਾਰ। *ਪਾ:—ਸਮਸਰ ।

ਈਠ*ਹਮਾਰਾ[1] ॥੩੨॥ ਏਕ ਮਾਸ[2] ਲੌ ਹਮਰੋ ਆਵਨ । ਤਾਵਦ[3] ਰਹੀਏ ਰੀਤਿ ਸੁਹਾਵਨ[7] । ਇਉਂ ਸੁਨਿ ਮੈਂ ਸੁਖ ਪਾਇ ਘਨੇਰਾ । ਕਹਨੋ ਬਚਨ 'ਹੌਂ ਰਾਵਰਿ ਚੇਰਾ॥੩੩॥ ਕਰਿ ਕਰੁਨਾ ਦੀਜੈ ਬਰ ਐਸੋ। ਤੁਮ ਆਇਸੁ ਪੈਲੌਂ ਨਹਿੰ[8] ਕੈਸੋ[5] । ਰਹੌਂ ਸਦਾ ਮੈਂ ਹੈ ਅਨੁਸਾਰੀ । ਰਿਦੈ ਲਾਲਸਾ ਯਹੀ ਹਮਾਰੀ'॥੩੪॥ ਪ੍ਰੇਮ ਪ੍ਰਸੀਦੇ ਸੁਨਿ ਕਰਿ ਬਚਨਾ । ਕਹਨੋ 'ਹੋਇ ਮਨ ਹਰਿ ਸੰਗਿ ਖਚਨਾ' । ਕਰੀ ਬਹੁਰ ਤਲਵੈਂਡੀ ਤੁਮਾਰੀ । ਜੋ ਬਰਾਤ ਸਭਿ ਸੰਗਿ ਸਿਧਾਰੀ॥੩੫॥ ਮੈਂ ਪੀਛੇ ਕੀਨੀ ਕ੍ਰਿਤਿ ਮੋਦੀ । ਦਯੋ ਖਰਚ ਜੋ ਚਹਿ ਨ੍ਰਿਪ ਲੋਦੀ । ਵਸਤੁ ਸਭਿਨਿ ਕੇ ਅਤੁਟ ਭੰਡਾਰਾ। ਆਪਨ ਬੈਸਾ[6] ਦੇਉ ਸੁਖਾਰਾ॥ ੩੬॥ ਦੋਹਰਾ ॥ ਬਾਲਾ ਕਹਿ, ਦੇਖੇ ਨਹੀਂ ਤਲਵੈਂਡੀ ਜੁ ਅਨੰਦ । ਸੁਨੇ ਸੁ ਜਿਸ ਬਿਧਿ ਹੌਂ ਕਹੌਂ ਸ਼੍ਰੀ ਅੰਗਦ ਸੁਖ ਕੰਦ ! ॥੩੭॥ ਚੌਪਈ॥ ਤਲਵੈਂਡੀ ਕੇ ਨਿਕਟ ਪਹੁਚੇ । ਬਾਜਤਿ ਬਾਜੇ ਜਿਨ ਧੁਨਿ ਊਚੇ । ਤਬ ਪੁਰਿ† ਪਾਈ ਸਾਗਰ ਸੋਭਾ[7] । ਉਮਗੇ ਨਰ ਜਨੁ ਬਢਨੋ ਛੋਭਾ[8] ॥੩੮॥ ਕਰਿ ਸ਼ਿੰਗਾਰ ਕੋ ਨਾਗਰ ਨਾਰੀ । ਕੰਚਨ ਭੂਖਨ ਰੁਚਿਰ ਸਵਾਰੀ । ਪਰਿਪਾ[9] ਚਲੀ ਪ੍ਰਕਾਸ਼ ਛਬੀਲਾ । ਸੋਹਤਿ ਜਨੌਂ ਬੜਵਾਨਲ ਕੀਲਾ[10] ॥ ੩੯ ॥ ਕੀਰਤਿ ਰਾਂਕਾ[11] ਬਨੀ ਸੁਹਾਤੀ । ਉਡੁਗਨ[12] ਭੂਖਨ ਸਹਿਤ ਬਰਾਤੀ[13] । ਬਚਨ ਅਮੀ[14] ਅਹਿਲਾਦ ਮੁਕੰਦਾ । ਅਸ ਸ਼੍ਰੀ ਨਾਨਕ ਪੂਰਨ ਚੰਦਾ ॥੪੦॥ ਤਿਸਹਿ

---

[1]ਤੂੰ ਮੇਰੇ ਪਿਆਰੇ (ਚੱਟੀ) ਵਿੱਚ ਖੜਾ ਹੋ ਰੰਹੁ । [2]ਮਹੀਨਾ । [3]ਤਦ ਤਕ।[4]ਮੋੜਾਂ ਨਾਂ। [5]ਕਿਸੇ ਤਰ੍ਹਾਂ ਵੀ । [6]ਚੱਟੀ ਤੇ ਬੈਠਾ । [7]ਸ਼ਹਿਰ ਨੇ ਪਾਈ ਸਮੁੰਦਰ ਦੀ ਸ਼ੋਭਾ । [8]ਚੜ੍ਹਾਉ । [9]ਗਲੀਆਂ ਵਿਚ । [10]ਸਮੁੰਦਰੀ ਅੱਗ ਦੀ ਲਾਟ । [11]ਚਾਂਦਨੀ । [12]ਤਾਰੇ । [13]ਜਾਵੀ । [14]ਅੰਮ੍ਰਿਤ । *ਪਾ:—ਮੀਤ ।

†ਤਲਵੈਂਡੀ ਨਗਰੀ ਨੂੰ ਸਮੁੰਦਰ ਦੇ ਅਲੰਕਾਰ ਵਿਚ ਕਵੀ ਜੀ ਦਿਖਾਉਂਦੇ ਹਨ। ਨਗਰੀ ਹੈ ਸਮੁੰਦਰ, ਸ਼ਹਿਰ ਦੀਆਂ ਗਲੀਆਂ ਵਿੱਚ ਗਹਿਣੇ ਕੱਪੜੇ ਪਾਕੇ ਜੋ ਇਸਤ੍ਰੀਆਂ ਦੀਆਂ ਟੋਲੀਆਂ ਤੁਰੀਆਂ ਹਨ ਇਹ (ਬੜਵਾਨਲ) ਸਮੁੰਦਰ ਵਿਚ ਹੋਣ ਵਾਲੀ ਚਮਕਦੀ ਅੱਗ ਹੈ, ਮਨੁੱਖਾਂ ਦੀ ਵਸੋਂ ਪਾਣੀ ਹੈ, ਸ਼ਹਿਰ ਦੀ ਫਸੀਲ ਕਿਨਾਰੇ ਹਨ, ਇਹਨਾਂ ਨੂੰ ਲੰਘਕੇ ਲੋਕ ਜੋ ਦਰਸ਼ਨ ਲਈ ਬਾਹਰ ਨਿਕਲੇ ਹਨ ਇਹ ਮਾਨੋਂ ਪਾਣੀ ਦਾ ਜੁਵਾਰ ਭਾਟਾ ਹੈ, ਪੁੰਨਜਾਂ ਨੂੰ ਜਿਵੇ ਸਮੁੰਦਰ ਚੰਦ ਨੂੰ ਵੇਖਕੇ ਉੱਛਲਦਾ ਹੈ । ਪੂਰਨਮਾਸ਼ੀ ਦਾ ਚੰਦ੍ਰਮਾ ਸਤਿਗੁਰੂ ਜੀ ਹਨ, ਜਿਨ੍ਹਾਂ ਦੇ ਵਿਚ ਵਚਨਾਂ ਰੂਪੀ ਅੰਮ੍ਰਿਤ ਹੈ। ਜਾਂਵੀ ਅਕਾਸ਼ ਦੇ ਤਾਰਿਆਂ ਵਾਂਗ ਹਨ, ਗੁਰੂ ਮਹਾਰਾਜ ਦੀ ਕੀਰਤੀ ਚਾਂਦਨੀ ਹੈ, ਵੇਖਨ ਵਾਲਿਆਂ ਦੀਆਂ ਅੱਖਾਂ ਚਕੋਰ ਹਨ ਜੋ ਦਰਸ਼ਨ ਕਰਕੇ ਸ਼ਾਂਤੀ ਅਤ ਅਨੰਦ ਲੈ ਰਹੇ ਹਨ ।

ਬਿਲੋਕਨ ਹੇਤ ਉਮੰਗਾ। ਆਵਤਿ ਨਰ ਜਨੁ ਉਠੇ ਤਰੰਗਾ। ਨਗਰ ਕੋਟ ਬੇਲਾ[1] ਤਜਿ[2] ਭੂਰਨ। ਫੈਲਸੋ ਜਲ ਜਿਉਂ ਵਹਿਰ ਸੰਪੂਰਨ ॥ ੪੧ ॥ ਦੇਖਿ ਦੇਖਿ ਪਰਮੋਦ* ਨ ਥੋਰਾ। ਸਭਿਹਿੰ ਬਿਲੋਚਨ ਕੀਨਿ ਚਕੋਰਾ। ਚਿਰੈਕਾਲ ਬਿਛਰੇ ਸੁਖ ਰਾਸਾ[3]। ਜਿਨਕੋ ਮਿਲਨੈ ਕੀ ਬਹੁ ਪਯਾਸ॥੪੨॥ਅਸ ਪੁਕਾਰ ਪੁਰਿ ਨਿਕਟਿ ਬਰਾਤਾ। ਪੂਵਿਸ਼ੀ ਦ੍ਵਾਰ ਪ੍ਰਕਾਸ਼ ਸੁਹਾਤਾ। ਜਹਿੰ ਚੌਪਰ ਜਨੋ[4] ਚਾਰਬਜਾਰੂ।ਤਿਹ ਮਹਿੰਗਮਨੇਹਰਖਅਪਾਰੂ॥੪੩॥ਧਨ ਵਾਰਤਿ ਬਰਖਾਵਤਿ ਭਾਰੀ। ਕਰਹਿੰ ਸੁਜਸ ਜਹਿੰ ਤਹਿੰ ਨਰ ਨਾਰੀ। ਨਿਜ ਨਿਕੇਤ ਕੇ ਨਿਕਟਹਿ ਆਏ। ਅਨਿਕ ਭਾਂਤਿ ਕੇ ਹੋਤਿ ਵਧਾਏ ॥ ੪੪ ॥ ਭਾ ਤ੍ਰਿਪਤਾ ਉਰ[5] ਹਰਖ ਘਨੇਰਾ। ਸਹਿਤ ਸਨੂਖਾ[6] ਸੁਤ ਕੋ ਹੇਰਾ। ਕਰਹਿ ਨਿਛਾਵਰ ਦਰਬ ਅਪਾਰਾ। ਵਾਰੈ[7] ਵਾਰ ਵਾਰ[8] ਵਰ ਵਾਰਾ[9] ॥ ੪੫ ॥ ਜੋ ਕੁਲਰੀਤਿ ਸ਼ਗੁਨ ਸ਼ੁਭ ਕਰਿਹੀ! 'ਹੌਂ ਬਲਿਹਾਰੀ' ਬੈਨ ਉਚਰਿਹੀ। 'ਭਯੋ ਸਪੂਤ ਨਿਕਤ ਹਮਾਰੇ। ਬਿੰਸਤਇੱਕ[10] ਜਾਸੁ[11] ਕੁਲ ਤਾਰੇ' ॥੪੬॥ ਮਿਲੀ ਸੁਲਖਣੀ ਪੁਨਿ ਨਿਜ ਸਾਸੂ। ਧਰਸੋ ਚਰਨ ਪਰ ਮਸਤਕ ਆਸੂ[12]। ਆਸ਼ਿਖ[13] ਦੀਨੀ,ਲੀਨੀ ਅੰਕਾ[14]। ਹਰਖ ਬਿਲੋਕਸੋ ਬਦਨ ਮਯੰਕਾ[15]॥ ੪੭॥ ਬੇਦੀ ਕੁਲ ਕੀ ਮਿਲੀ ਬਧੂਟੀ। ਦੇਖਿ ਦੇਖਿ ਮੁਖ ਸੁਖ ਜਨੁ ਲੂਟੀ। ਨਿਕਟਿ ਸੁ ਤ੍ਰਿਪਤਾ ਦੇਤਿ ਵਧਾਈ। ਲੇਤਿ ਹਰਖ ਯੁਤਿ ਅੰਗ ਨ ਮਾਈ ॥੪੮॥ ਸਹਿਤ ਸਨੂਖਾ ਸੁਤਹਿ ਸੁਹਾਈ।ਵਾਰਤਿ[16] ਮਾਤੁ ਲਵਨ[17] ਪੁਨਿਰਾਈ।ਤੋਰਿ ਤੋਰਿ[18] ਤ੍ਰਿਨ[20] ਡਾਰਤਿ ਪੀਠਾ।ਕਹੈ ਕਿ'ਲਗਹਿ ਨ ਕਾਹੂੰ ਡੀਠਾ[21]॥੪੯॥ਨਿਕਸ† ਸਦਨ ਦੁਖਕਦਨ ਬਹੋਰੀ। ਮਿਲੇ ਸਭਿਨਿ ਕਰਿ ਪ੍ਰੀਤ ਨ ਥੋਰੀ। ਯਥਾ-ਯੋਗ ਕੀਨੋ ਸਨਮਾਨਾ। ਬੈਠੇ ਸਭਾ ਲਗਾਇ ਸੁਜਾਨਾ ॥ ੫੦ ॥ ਕੁਸ਼ਲ ਪ੍ਰਸ਼ਨ‡ ਸਭਿਹਿਨਿ ਸੋਂ ਬੂਝੇ। ਸੁਖਹਿ ਸੁਨਾਯੋ ਨੇਹੁ ਅਰੂਝੇ[22]। ਮ੍ਰਿਦੁਲ ਉਦਾਰ ਮਧੁਰ ਲਖਿ ਸ਼ੀਲਾ[23]। ਸਭਿਹਿ ਸਰਾਹਹਿੰ ਰੂਪ ਛਬੀਲਾ§॥੫੧॥

---

[1]ਸ਼ਹਿਰ ਦੀ ਫਸੀਲ। [2]ਕਿਨਾਰੇ ਹਨ। [3]ਛੱਡਕੇ। [4]ਗੁਰੂ ਜੀ। [5]ਚੌਪੜ ਵਾਙੂੰ। [6]ਗੁਰੂ ਜੀ ਦੀ ਮਾਤਾ ਦੇ ਦਿਲ ਵਿਚ। [7]ਨੂੰਹ ਸਮੇਤ। [8]ਵਾਰਦੀ ਹੈ। [9]ਬਾਰ ਬਾਰ। [10]ਦੁਲ੍ਹੇ ਤੇਂ ਪਾਣੀ। [11]ਇੱਕੀ। [12]ਜਿਸ ਨੇ। [13]ਛੇਤੀ। [14]ਅਸੀਸਾਂ। [15]ਜੱਫੀ ਵਿਚ। [16]ਮੁਖ ਚੰਦ੍ਰਮਾਂ। [17]ਵਾਰਦੀ ਹੈ। [18]ਲੂਣ। [19]ਤੋੜ ਤੋੜਕੇ। [20]ਤੀਲੇ। [21]ਨਜ਼ਰ। [22]ਗੁਰੂ ਜੀ ਦੇ ਪਜਾਰ ਵਿੱਚ ਉਲਝੇ ਹੋਏ ਲੋਕਾਂ ਨੇ ਸੁਖਸਾਂਦ ਸੁਣਾਈ। [23]ਸੁਭਾਵ।

*ਪਾ:—ਸੁ ਪ੍ਰਮੋਦ।

†ਪਾ:—ਨਿਕਟ। ‡ਪਾ:—ਪ੍ਰਸੰਨ। §ਪਾ:—ਸੁਸ਼ੀਲਾ।

ਯੁਗਲ[1] ਮਹੂਰਤ ਬੈਸਿ ਬਿਤਾਏ। ਉਠਿ ਘਰ ਘਰ ਸਭਿ ਨਰ ਪਧਰਾਏ। ਪੁਨਿ ਕਾਲੂ ਬੋਲਨੋ 'ਇਉ *ਕੀਜੋ ਚਲਿ ਬੁਲਾਰ ਢਿਗ ਤਾਤ[2]! ਮਿਲੀਜੈ' ॥੫੨॥ ਕਿੰਚਤ ਮਾਨਵ ਲਾਲੂ ਸਾਥਾ। ਸੁਨਿ ਕਰਿ ਗਵਨੇ ਸ਼੍ਰੀ ਜਗਨਾਥਾ। ਜਹਿਂ ਨਿਜ ਮੰਡਪ[3] ਸਭਾ ਲਗਾਈ।ਬੁਝਤਿ ਰਾਇ ਬਿਵਾਹ ਭਲਾਈ॥੫੩॥ ਤਹਾਂ ਜਾਇ ਪਹੁੰਚੇ ਗੁਨਖਾਨੀ। ਕਰਨ ਈਠ ਕੋ[4] ਬਿਰਹਿ ਪ੍ਰਹਾਨੀ[5]। ਪੇਖਤਿ ਪੁਲਕਨੋ ਪ੍ਰੇਮਹਿਂ ਅੰਗਾ। ਝੁਰਨ[6] ਤਿਸ਼ਟਨੋ[7] ਸੰਗਿ ਉਮੰਗਾ[8] ॥ ੫੪ ॥ ਬਦਨ ਚੰਦ੍ਰਮਾ ਉੱਜਲ ਓਰਾ। ਲੋਚਨ ਕੀਨਿ ਚਕੋਰਨਿ ਜੋਰਾ[9]। ਨਿਕਟ ਜਾਇ ਪਦ ਪਰਸਨ ਹੇਤੂ[10]। ਝੁਕਨ ਲਗੇ ਬੇਦੀ ਕੁਲ ਕੇਤੂ ॥੫੫॥ ਭਰਿ ਕਰ ਸੋਂ ਕੋਰੀ[11] ਗਰ[12] ਲਾਏ। ਲੋਚਨ ਬੀਚ ਅਨੰਦ ਜਲ ਛਾਏ। ਸੁਖ ਬੁਝਤਿ ਭੇ ਗਦ ਗਦ ਬਾਨੀ।ਬਿਨ ਉਚਰੇ[13] ਦੁਹਿ ਦਿਸ਼ਿ ਪਹਿਚਾਨੀ ॥੫੬। ਮੋਚ ਸਿਰ੍ਹਾਨੈ ਦਿਸ਼[14] ਬਰਿਆਈ[15]। ਬੈਸਾਏ[16], ਉਰ ਮੋਦ ਬਡਾਈ ਦਰਸ ਪਜਾਸ ਦਿਨ ਬਿਤੇ ਨ ਥੋਰੇ। ਜਨੁ ਪੀਵਤਿ ਕਿਧ ਨੈਨ ਕਟੋਰੇ॥੫੭। ਏਕ ਘਟੀ[17] ਲਗ ਕੋਇ ਨ ਬੋਲਾ। ਹੇਰਿ ਪ੍ਰੇਮ ਕੋ ਰਹੇ ਅਡੋਲਾ। ਬਹੁਰ ਬਜਾਹ ਕੀ ਸ਼ੁਭ ਕਰਤੂਤਾ। ਬੂਝਤਿ ਭਯੋ ਰਾਇ ਮਤਿਪੂਤਾ[18] ॥੫੮॥ ਮਰਦਾਨਾ ਬੋਲਨੋ ਤਿਹ ਕਾਲਾ[19]। 'ਤਵ ਪ੍ਰਤਾਪ ਤੇ ਸੁਨਹੁ ਭੁਪਾਲਾ[20]†। ਪੁਰਿ ਸੁਲਤਾਨ ਬਹੁਤ ਜਸੁ ਛਾਵਾ।ਨਰ ਨਾਰਿਨਿ ਘਰ ਘਰ ਪ੍ਰਤਿ ਗਾਵਾ॥੫੯॥ ਦੌਲਤਖਾਨ ਦੀਨ ਜੋ ਚਾਹਾ। ਭੂਰ ਵਸਤੁ ਲੀਨੀ ਤਿਹ ਪਾਹਾ[21]। ਤਿਹਤੇ ਪੁਨਿ ਚਢਿ ਚਲੀ ਬਰਾਤਾ। ਕੀਨੋ ਜਾਇ ਢੁਕਾਉ ਸੁਹਾਤ॥੬੦॥ਖਰਚਨੋ ਕਾਲੂ ਦਰਬ ਬਿਸਲਾ। ਅਤਿ ਉਤਸਵ ਭਾ ਸੁਠਿ[22] ਤਿਹ ਕਾਲਾ। ਦੁਹਦਿਸ਼[23] ਨੈ ਰਸ ਅਤਿਸ਼ੈ ਰਾਖਾ। ਜਿਨਿਕੈ ਮਨ ਜਸੁ ਕੀ ਅਭਿਲਾਖਾ ॥੬੧॥ ਮੁਝ ਦੇਖਤਿ ਭੇ ਬਜਾਹ ਘਨੇਰੇ। ਬਿੱਪ੍ਰ[24] ਸੁ ਬਾਹਜ[25] ਬੈਸ[26] ਵਡੇਰੇ। ਅਸ ਉਤਸ਼ਵ ਮੈਂ ਸੁਨਾ ਨ ਦੇਖਾ। ਜਸ ਇਸ ਮਹਿਂ ਭਾ

---

[1]ਛਾਵ ਦੋ ਘੜੀ। [2]ਹੇ ਪੁਤ੍ਰ! [3]ਮੰਡ੍ਹੁਏ ਵਿੱਚ। [4]ਪਿਆਰੇ ਦੇ। [5]ਵਿਛੋੜੇ ਦਾ ਨਾਸ। [6]ਛੋਤੀ। [7]ਖੜਾ ਹੋ ਗਿਆ। [8]ਖੁਸ਼ੀ ਨਾਲ। [9]ਨੇਤ੍ਰਾਂ ਰੂਪੀ ਚਕੋਰਾਂ ਨੂੰ ਜੋੜ ਦਿੱਤਾ (ਅ) ਨੇਤ੍ਰਾਂ ਦੇ ਜੋੜੇ ਨੂੰ। [10]ਛੋਹਨ ਵਾਸਤੇ। [11]ਜੱਫੀ। [12]ਗਲੇ। [13]ਇਨਾਂ ਕਹੇ ਤੇ। [14]ਪਲੰਘ ਦੇ ਸਿਰ੍ਹਾਣੇ ਵਲ। [15]ਜੋਰੋ ਜੋਰੀ। [16]ਬਿਠਾਏ। [17]ਘੜੀ। [18]ਪਵਿੱਤ੍ਰ ਬੁਧੀ ਵਾਲਾ। [19]ਤ੍ਰਿਸ਼ ਵੇਲੇ। [20]ਰਾਇ ਜੀ। [21]ਉਸ ਪਾਸੋਂ। [22]ਸੁੰਦਰ। [23]ਦੇਹਾਂ ਧਿਰਾਂ ਨੇ। [24]ਬ੍ਰਾਹਮਣ। [25]ਖੱਤ੍ਰੀ। [26]ਵੈਸ਼। ਭਾਵ ਬ੍ਰਾਹਮਣ ਖੱਤ੍ਰੀ ਵੈਸ਼ਾਂ ਦੇ ਬਹੁਤ (ਵਜਾਹ)। *ਪਾ:—ਇਮ, ਇਵ। †ਪਾ:—ਕੁਵਾਲਾ।

ਮੋਦ ਬਿਸੇਖਾ' ॥੬੨॥ ਸੁਨਿ ਬੁਲਾਰ ਮਨ ਤਨ ਸੁਖ ਪਾਵਾ। 'ਸਾਧੁ ਸਾਧੁ' ਕਾਲੂ ਪ੍ਰਤਿ ਗਾਵਾ। ਸ੍ਰੀ ਬੇਦੀ ਕੁਲ ਕਲਸ ਸੁਹਾਵਨ। ਅਸ ਪ੍ਰਕਾਰ ਮਿਲਿ ਕਿਯ ਘਰ ਆਵਨ ॥ ੬੩ ॥ ਬਿੰਜਨ[1] ਨਿਜ ਕਰ[2] ਜਨਨਿ[3] ਸਵਾਰੇ[4]। ਬੈਠਿ ਨਿਕਟਿ ਕਰਿ ਨੇਹੁ ਜਿਵਾਰੇ[5]। ਰੁਚਿਰ ਅਸਨ ਜੋ[6] ਅਚਯੋ[7] ਕ੍ਰਿਪਾਲਾ[8]। ਗਏ ਤਲਪ[9] ਪਰ ਮ੍ਰਿਦੁਲ[10] ਬਿਸਾਲਾ[11] ॥ ੬੪ ॥ ਜਾਮ[12] ਨਿਸਾ[13] ਬੀਤੀ ਕਿਯ ਸੈਨਾ। ਰਹੀ ਜਾਮ[14] ਜਾਗੇ ਗੁਨ ਐਨਾ। ਕ੍ਰਮ ਕ੍ਰਮ[15] ਸੌਚ ਕੀਨ ਇਸ਼ਨਾਨਾ। ਪਹਿਰੇ ਚੀਰ ਸਰੀਰ ਸੁਹਾਨਾ ॥ ੬੫ ॥ ਭਈ ਭੋਰ ਜਸੁ ਜਾਸੁ ਪਵਿੱਤ੍ਰਾ[16]। ਬੈਸੇ ਸੋਹਤਿ ਭਵਨ ਬਚਿੱਤ੍ਰਾ। ਲਿਯ ਬੁਲਾਇ ਪ੍ਰੋਧਾ[17] ਹਰਿਦਯਾਲਾ। ਸ਼੍ਰੀ ਮੁਖ ਬੋਲੇ ਗਿਰਾ ਰਸਾਲਾ ॥ ੬੬ ॥ 'ਜਾਚਹੁ ਜੋ ਮਨ ਮਹਿੰ ਹੁਇ ਲਾਲਸ। ਲੇਹੁ ਅਬਹਿ ਸੋ ਕਰਹੁ ਨ ਆਲਸ'। ਬੋਲਯੋ ਦਿਜ ਹਰਿਦਯਾਲ ਪ੍ਰਬੀਨਾ। 'ਆਦਿ ਰੂਪ ਤੁਮ ਦਾਨੀ ਦੀਨਾ[18] ॥੬੭॥ ਰਾਵਰ ਜਿਤੀ ਲਖਾਵਨ ਕੀਨੀ। ਤੇਤੀ ਮਹਿਮਾ ਮੈਂ ਲਖਿ ਲੀਨੀ। ਅਪਰ ਨਰਨ ਸੀ ਮਤਿ ਮੁਰ[19] ਨਾਂਹੀ। ਧਰਹਿੰ ਜਿ ਭਾਵਨ ਨਰ ਤਵ ਮਾਂਹੀ*॥੬੮॥ ਕਾਰਨ ਕਾਰਜ ਕੋ ਆਧਾਰਾ। ਸਭਿ ਕੋ ਕਰਤਾ ਜਿਤੋ ਪਸਾਰਾ। ਪਰਮੇਸ਼ੁਰ ਪਾਰਬ੍ਰਹਮ ਪੁਰਾਤਨ†। ਪਰਮ ਪਰਾਵਰ ਨਾਥ[20] ਸਨਾਤਨ ॥ ੬੯ ॥ ਅਹੈ ਸੱਚਿਦਾਨੰਦ ਮੁਕੰਦਾ। ਤਵ ਲੀਲਾ ਭਗਤਨਿ ਸੁਖਕੰਦਾ। ਜੱਗਜੁਪਵੀਤ[21] ਜਬਹਿ ਤੁਮ ਦੀਨੋ[22]। ਤਬ ਕੋ ਮਮ ਮਨ ਇਸਥਿਰ ਕੀਨੋ ॥ ੭੦ ॥ ਸਰਬ ਲਾਲਸਾ ਭੀ ਉਰ ਪੂਰੀ। ਦੇਖੀ ਮੈਂ ਲੀਲਾ ਤੁਮ[23] ਰੂਰੀ। ਬ੍ਰਿੱਧ[24] ਬੈਸ[25] ਬਪੁ[26] ਭਾ ਬਲ ਹੀਨਾ। ਅਬ ਦੀਜੈ ਮੁਝ ਮੋਖ ਪ੍ਰਬੀਨਾ'॥੭੧॥ਭਗਤਿ ਮਿਲੀ ਬਾਨੀ ਸੁਨਿ ਕਾਨਾ। ਹਸਿ ਬੋਲੇ ਸ਼੍ਰੀ ਕ੍ਰਿਪਾ ਨਿਧਾਨਾ। 'ਧੈਨ ਬਿੱਪ ਬਰ[27] ਬੁੱਧਿ ਤੁਮਾਰੀ। ਤਨ ਹਉਮੈ ਕੀ ਸੁਰਤਿ ਬਿਸਾਰੀ ॥ ੭੨ ॥ ਕਿੰਚਤ ਰਹਿਗੀ ਬੈਸ ਸ਼ਰੀਰਾ। ਧੁਨਿ

---

[1]ਭੋਜਨ। [2]ਆਪਣੇ ਹੱਥੀਂ। [3]ਮਾਤਾ ਨੇ। [4]ਬਣਾਏ। [5]ਕਰਕੇ ਪਿਆਰ ਖੁਵਾਏ। [6]ਜਦ। [7]ਛਕਿਆ। [8]ਗੁਰੂ ਜੀਨੇ। [9]ਸੇਜਾ ਪਰ। [10]ਕੂਲੀ। [11]ਬੜੀ। [12]ਪਹਿਰ। [13]ਰਾਤ। [14]ਪਹਿਰ ਰਹਿੰਦੀ। [15]ਧੀਰੇ ਧੀਰੇ। [16]ਜਿਸ ਦਾ ਜਸ ਪਵਿੱਤ੍ਰ ਹੈ। [17]ਪ੍ਰੋਹਿਤ। [18]ਗ਼ੀਬਾਂ ਦੇ ਦਾਤੇ। [19]ਮੇਰੀ ਬੁੱਧੀ। [20]ਦੇਖੋ ਅਧਯਾ: ੧. ਅੰਕ ੪. ਦੇ ਪਦ ਅਰਥ। [21]ਜਨੇਊ। [22]ਜਦ ਦਾ ਤੁਸਾਂ ਮੈਨੂੰ ਦਿੱਤਾ ਹੈ ਭਾਵ ਜੀਅ ਕਾ ਜਨੇਊ। ਦੇਖੋ ਵਾਰ ਆਸਾ, ਸਲੋਕ ੧੫। [23]ਤੁਹਾਡੀ। [24]ਬੁੱਢੀ। [25]ਉਮਰ। [26]ਸ਼ਰੀਰ। [27]ਸ਼੍ਰੇਸ਼ਟ। *ਪਾ:-ਨਰ ਤੁਮ ਨਾਂਹੀ। †ਪਾ:-ਪਰਮੇਸ਼ੁਰ ਪੂਰ ਪੁਰਖ ਪੁਰਾਤਨ।

ਅਪਵਰਗ[1] ਪਾਇੰ[2] ਮਤਿ ਧੀਰਾ[3]! ਜਿਉਂ ਸ਼ੂਕ[4] ਗਜ[5] ਤਜਿ ਹੀ ਬਿਨ ਸ਼ੋਕੁ। ਤਿਉਂ ਤਨ ਤਜਿ ਗਮਨੈਂ ਹਰਿ ਲੋਕੂ[6] ॥ ੭੩ ॥ ਅਸ ਕਹਿ ਦੀਨੋ ਦਰਬ ਘਨੇਰਾ। ਤਿਹ ਪਰ ਕ੍ਰਿਪਾ ਦ੍ਰਿਸ਼ਟਿ ਹੈ ਹੇਰਾ। ਭਯੋ ਗਯਾਨ ਨਿਜ[7] ਰੂਪ ਪਛਾਨਾ। ਜੀਵ ਭਾਵ ਸਭਿ ਹੀ ਬਿਸਰਾਨਾ॥੭੪॥ਗਯੋ ਸਦਨ ਸੁਖ ਪਾਇ ਅਮੋਲਾ। ਨਿਜ ਮਨ ਨਿਸ਼ਚਾ ਹੁਤੋ ਅਡੋਲਾ*। ਬਹੁਰੋ ਪਾਧਾ, ਬੈਦ, ਮੁਲਾਨਾ। ਚਲਿ ਆਏ ਜਹਿੰਚੇ ਗਤਿਦਾਨਾ[8] ॥੭੫॥ਮਿਲਨ ਹੇਤ ਮਨ ਸੰਗਿ ਉਮੰਗਾ। ਜਿਨਕੋ ਚਢਨੋ ਰੰਗ ਸਤਿਸੰਗਾ। ਜਥਹਿ ਬਿਲੋਕਨੋ ਕਾਲੂ ਨੰਦਨ। ਧਾਇ ਕਰੀ ਯੁਗ ਪਦ ਪਰ ਬੰਦਨ ॥ ੭੬॥ ਹੇਰਿ ਸਰੂਪ ਅਨੂਪ ਅਜੋਨਾ†। ਬੋਲ ਨ ਆਵ ਭਏ ਮੁਖ ਮੋਨਾ[9]। ਕਵਲ ਨੈਨ ਸਨਮਾਨ[10] ਬਸਾਏ। ਕੁਸ਼ਲ ਬੂਝਨੈ ਬੈਨ ਸੁਨਾਏ ॥ ੭੭ ॥ ਧਰਿ ਧੀਰਜ ਬੋਲੇ ਮੁਖ ਬਾਨੀ। ਪਦ ਰਚਨਾ ਸੁਠ ਉਸ਼ਤਤਿ ਠਾਨੀ। 'ਸਿੰਧ ਹੁਤਾਸਨ ਕਾਲ ਕਲੀ ਕੋ[11]। ਅਤਿ ਪ੍ਰਚੰਡ ਇਸ ਤਰਹਿ ਬਲੀ ਕੋ[12] ॥ ੭੮ ॥ ਜੀਵ ਪਰੇ ਦਝਿ ਦਝਿ[13] ਦੁਖ ਪਾਈ। ਉਬਰ ਨ ਸਕਹਿੰ[14] ਨ ਪਾਇੰ ਉਪਾਈ[15]। ਬਾਂਧਨ ਹੇਤੁ ਸੇਤੁ ਤਹਿੰ ਭਾਰਾ[16]। ਕ੍ਰਿਪਾ ਧਾਰਿ ਲੀਨੋ ਅਵਤਾਰਾ ॥ ੭੯ ॥ ਚਰਨ ਕਰਮ ਸ਼ੁਭ ਤੇ ਜੋ ਤੂਛੇ[17]। ਲੋਚਨ ਸੁਮਤਿਹਿ ਤੇ ਉਰ ਛੂਛੇ[18]। ਸਮ ਦਮ ਜਿਨ ਕੇ ਕਰ ਨ ਸੰਗਾਰੇ[19]। ਸ਼ੋ ਜਿਹ ਪਰ ਤਰਿ ਜਾਹਿੰ ਸੁਖਾਰੇ[20] ॥੮੦॥ ਮਨ ਅਨੁਮਾਨ ਕਰਤਿ ਸਦ ਹਮ ਹੀ। ਜਗਤ ਪ੍ਰਕਾਸ਼ ਕਰਹੁ ਕਬ ਤੁਮਹੀ। ਰਾਵਰ[21] ਪੂਰਨ ਕਲਾ ਸੰਕੋਚੀ[22]। ਲਖਹਿੰ ਕਿ ਜੀਵ ਜਿਨਹਿੰ ਮਤਿ ਪੋਚੀ[23] ॥ ੮੧ ॥ ਅਸ ਪ੍ਰਕਾਰ ਕਹਿ ਕਰਿ ਬਚ[24] ਲੋਨੇ[25]। ਪਿਯਤਿ ਰੂਪ

[1]ਮੋਖ। [2]ਪਾਵੇਂਗਾ। [3]ਹੇ ਦਾਨੇ! [4]ਮਾਲਾ। [5]ਹਾਥੀ। [6]ਆਪਣਾ ਸ੍ਵਰੂਪ–ਆਤਮਾ। [7]ਮੁਕਤੀ ਦਾਤੇ। [8]ਚੁੱਪ। [9]ਆਦਰ ਕਰਕੇ। [10]ਕਲਜੁਗ ਦਾ ਸਮਾਂ ਅਗਨ ਸਾਗਰ ਹੈ। [11]ਕੋਈ ਬਲਵਾਨ ਹੀ ਇਸਨੂੰ ਤਰਦਾ ਹੈ। [12]ਸੜ ਸੜਕੇ। [13]ਬਚ ਨਹੀਂ ਸਕਦੇ। [14]ਤੇ ਨਾਂ ਉਪਾਉ (ਕੋਈ) ਲਭਦਾ। [15]ਉਸ ਉਤੇ ਭਾਰਾ ਪੁਲ ਬੰਨ੍ਹਣ ਲਈ। [16]ਸ਼ੁਭ ਕਰਮਾ ਤੋਂ ਜਿਨ੍ਹਾਂ ਦੇ ਪੈਰ ਪਿੰਗਲੇ ਹਨ। [17]ਚੰਗੀ ਬੁੱਧੀ ਰੂਪੀ ਨੈਣਾਂ ਤੋਂ ਜੋ ਸੱਖਣੇ ਹਨ। [18]ਜਿਨ੍ਹਾਂ ਦੇ ਨਾਲ ਸਮ ਦਮ ਆਦਿ ਹੱਥ ਨਹੀਂ ਹਨ। [19]ਸ਼ੁਭ ਕਰਮਾਂ ਰੂਪੀ ਪੈਰਾਂ ਤੋਂ ਬਿਨਾਂ ਪਿੰਗਲੇ, ਸ੍ਰੇਸ਼ਟਿ ਬੁਧੀ ਰਹਿਤ ਅੰਧੇ, ਏਵੀ ਗੁਣਾਂ ਰੂਪੀ ਹੱਥਾਂ ਤੋਂ ਬਿਨਾਂ ਟੁੰਡੇ,ਨਮ ਰੂਪੀ ਪੁਲ ਤੇ ਚੜ੍ਹਕੇ ਸੁਖੈਨ ਹੀ ਪਾਰ ਹੋ ਜਾਣਗੇ। [20]ਤੁਸਾਂ ਨੇ। [21]ਲੁਕਾ ਰੱਖੀ ਹੈ। [22]ਨੀਵੀਂ ਮਤ ਵਾਲੇ ਲੋਕ ਕੀਹ ਸਮਝਣ। [23]ਬਚਨ। [24]ਸੁੰਦਰ।

*ਪਾ:–ਜਿਸ ਮਨ ਸਾਚਾ ਹੁਤੋ ਅਡੋਲਾ। (ਅ) ਜਿਸ ਮਨ ਨਿਸ਼ਚਾ ਹੁਤੋ ਅਡੋਲਾ।

†ਪਾ:–ਅਨੁਪਮ ਲੋਨਾ।

ਜਨੁ[1] ਲੋਚਨ ਡੋਨੇ[2]। ਮਿਲੇ ਭਾਉ[3] ਧਰਿ ਸਦਨ[4] ਸਿਧਾਏ। ਜਿਨ ਮਨ ਭਗਤਿ ਵਿਖੈ ਸੁਖ ਪਾਏ ॥੯੨॥ਮਿਲੇ ਆਨਿ ਪੁਨਿ* ਬਾਲ ਸਖਾਈ। ਕਹਤਿ ਪਰਸਪਰ ਅਧਿਕ ਵਡਾਈ। ਪਰਮ ਪ੍ਰੇਮ ਮੈਂ ਮੋਦ ਨ ਥੋਰਾ। ਇਕ ਟਕ ਦੇਖਿ ਰਹੇ ਮੁਖ ਓਰਾ ॥ ੯੩ ॥ ਬੈਸਿ ਬਿਤਾਵਹਿੰ[5] ਬਾਸੁਰ ਪਾਸੂ। ਨਿਤਪ੍ਰਤਿ ਉਰ ਹੈ ਨਯੋ[6]† ਹੁਲਾਸੂ[7]। ਯਾ ਬਿਧਿ ਲੀਲਾ ਸ਼੍ਰੀ ਜਗਨਾਥਾ। ਕੀਨੀ ਤਲਵੇਡੀ ਸੁਖ ਸਾਥਾ[8]॥੯੪॥ ਇਤਿ ਸ਼੍ਰੀ ਗੁਰ ਨਾਨਕਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਤਲਵੰਡੀ ਜਾਵਨ' ਪ੍ਰਸੰਗ ਬਰਨਨੰ ਨਾਮ ਤੇਈਸਮੋ ਅਧਯਾਯ ॥੨੩॥

੨੪. [ਗੁਰਬਾਣੀ ਮੰਗਲ। ਸੁਲਤਾਨ ਪੁਰ ਆਉਣਾ]

ਕਵਿੱਤ ॥ ਸੁਧਾ ਕੀ ਤਰੰਗਨੀ ਸੀ ਰੋਗ ਭ੍ਰਮ ਭੰਗਨੀ ਹੈ ਮਹਾਂ ਸ੍ਵੇਤ ਰੰਗਨੀ ਮਹਾਨ ਮਨ ਮਾਨੀ ਹੈ। ਕਿਧੌਂ ਯਹਿ ਹੰਸਨੀ ਸੀ ਮਾਨਸਵਿਤੰਸਨੀ ਹੈ, ਗੁਨੀਨ ਪ੍ਰਸੰਸਨੀ ਸਰਬ ਜਗ ਜਾਨੀ ਹੈ। ਕਿਧੌਂ ਚੰਦ ਚਾਂਦਨੀ ਸੀ ਮੋਹ ਘਾਮ ਮੰਦਨੀ ਹੈ, ਰਿਦੇ ਕੀ ਅਨੰਦਨੀ ਸਦੀਵ ਸੁਖਦਾਨੀ ਹੈ। ਪ੍ਰੇਮ ਪਟਰਾਨੀ ਸਜਾਨੀ, ਗਜਾਨ ਕੀ ਜਨਨਿ ਜਾਨੀ, ਗੁਨੀ ਭਨੀ ਬਾਨੀ ਤਾਂਕੀ ਗੁਰੁ ਗੁਰਬਾਨੀ ਹੈ ॥ ੧ ॥

ਸੁਧਾ=ਅੰਮ੍ਰਿਤ। ਤਰੰਗਨੀ=ਨਦੀ। [ਸੰਸ:, ਤਰਙ੍ਗਿਣੀ]
ਸੀ=ਵਾਂਙ। ਭੰਗਨੀ=ਭੰਨਣ ਵਾਲੀ। ਸ੍ਵੇਤ=ਚਿੱਟੇ।
ਰੰਗਨੀ=ਰੰਗ ਵਾਲੀ।
ਮਨਮਾਨੀ=ਮਨ ਮੰਨੀ, ਮਨ ਨੂੰ ਰੁਚਿ ਆਉਣ ਵਾਲੀ, ਪਜਾਰੀ।
ਮਾਨਸ=ਮਾਨ ਸਰਵਰ। ਇਸ ਪਦ ਦੇ ਹੋਰ ਅਰਥ ਇਹ ਹਨ:-ਮਨ, ਸੰਕਲਪ, ਵਿਕਲਪ, ਮਨੁੱਖ, ਆਦਮੀ, ਇਕ ਨਾਗ ਦਾ ਨਾਮ, ਸਾਲਮਲ ਦੀਪ ਦੇ ਵਰਹੇ ਦਾ ਨਾਮ।
ਵਿਤੰਸਨੀ=ਭੁਖਣ ਰੂਪ, ਸ਼ੋਭਾ ਦੇਣ ਵਾਲੀ [ਸੰਸ:, ਵਤੰਸ, ਅਵਿਤੰਸ ਧਾਤੂ, ਤਸਿ=ਛਬਾਉਣਾ]। ਇਸ ਅਵਤੰਸ ਪਦ ਦੇ ਹੋਰ ਅਰਥ ਏਹ ਹਨ:- ਸਿਰ ਦਾ ਗਹਿਣਾ, ਕੋਈ ਗਹਿਣਾ, ਕੰਨਾਂ ਦਾ ਗਹਿਣਾ, ਮੁਰਕੀ, ਕਰਨ ਫੁਲ, ਮਾਲਾ, ਮੁਕਟ। ਲਾੜਾ, ਭਤੀਜਾ।
ਪ੍ਰਸੰਸਨੀ=ਸਲਾਹੀ ਗਈ। ਗੁਣੀਨ ਪ੍ਰਸੰਸਨੀ=ਗੁਣੀ ਜਨਾਂ ਤੋਂ ਸਲਾਹੀ ਗਈ। [ਸੰਸ:, ਪ੍ਰਸ਼ੰਸਾ=ਗੁਣਾਂ ਦਾ ਕਥਨ, ਸ਼ਲਾਘਾ]

---

[1]ਮਾਨੋ। [2]ਅੱਖਾਂ ਦੇ ਡੋਨੇ ਮਾਨੋਂ ਰੂਪ ਨੂੰ ਪੀਂਦੇ ਹਨ। [3]ਪ੍ਰੇਮ। [4]ਘਰਾਂ ਨੂੰ। [5]ਗੁਜ਼ਾਰਦੇ ਹਨ। [6]ਨਵੀਂ। [7]ਖੁਸ਼ੀ। [8]ਸੁੱਖਾਂ ਨਾਲ।

*ਪਾ:-ਪੁਰ। †ਪਾ:-ਰਹਯੋ।

ਸੁਖਦਾਨੀ ਸਦੈਵੀ ਸੁਖ ਦੇਣ ਵਾਲੀ, ਅਟੱਲ ਅਵਿਨਾਸ਼ ਸੁਖ ਦੀ ਦਾਤੀ।	ਜਨਨਿ=ਮਾਤਾ।

ਅਰਥ–ਅੰਮ੍ਰਿਤ ਦੀ ਨਦੀ ਵਾਂਙੂੰ ਭਰਮ ਰੂਪੀ ਰੋਗ ਨੂੰ ਦੂਰ ਕਰਨ ਵਾਲੀ ਹੈ, ਰੰਗ ਇਸਦਾ ਭਾਵਾ ਚਿੱਟਾ ਤੇ ਮਨ ਨੂੰ ਭਾਵੀ ਪਿਆਰੀ ਲਗਾਣ ਵਾਲੀ ਹੈ। ਯਾ ਇਹ ਮਾਨ ਸਰੋਵਰ ਨੂੰ ਸ਼ੋਭਾ ਦੇਣ ਵਾਲੀ ਹੰਸਨੀ ਹੈ, ਗੁਣੀਆਂ ਨੇ (ਇਸਦੀ) ਪ੍ਰਸੰਸਾ ਕੀਤੀ ਹੈ, ਤੇ ਸਾਰੇ ਜਹਾਨ ਨੇ (ਏਹ) ਜਾਣ ਲਈ ਹੈ। ਯਾ ਇਹ ਮੋਹ ਰੂਪੀ ਤਪਸ਼ ਨੂੰ ਮੰਦ ਕਰਨ ਵਾਲੀ ਚੰਦ ਦੀ ਚਾਨਣੀ ਹੈ, ਹਿਰਦੇ ਨੂੰ ਅਨੰਦ ਦੇਣ ਵਾਲੀ ਸਦੈਵੀ ਸੁਖ ਦੀ ਦਾਤੀ ਹੈ। ਪ੍ਰੇਮ ਦੀ ਸੁਘੜ ਪਟਰਾਣੀ ਹੈ ਤੇ ਗਿਆਨ ਦੀ ਮਾਤਾ ਜਾਣੀ ਗਈ ਹੈ, (ਜੇ ਕੋਈ) ਗਣੀਆਂ ਦੀ ਉਚਾਰੀ ਬਾਣੀ ਹੈ ਬੀ (ਤਾ) ਉਨ੍ਹਾਂ ਦੀ ਭੀ ਗੁਰੂ ਗੁਰਬਾਣੀ ਹੈ।

ਭਾਵ–ਕਵਿ ਜੀ ਦਸਾਂ ਸਤਿਗੁਰਾਂ ਦੇ ਮੰਗਲ ਕਥਨ ਕਰਦੇ ਹੋਏ ਹੁਣ ਗੁਰਬਾਣੀ ਤੇ ਆਏ ਹਨ। ਉਨ੍ਹਾਂ ਮਹਾਨ ਮਨ ਵਾਲੇ ਪਰਾਵਰ ਨਾਥਾਂ ਦੀ ਉਚਾਰੀ ਬਾਣੀ ਦਾ ਮੰਗਲ ਕਰਦੇ ਹਨ ਕਿ ਇਹ ਅੰਮ੍ਰਿਤ ਦੀ ਨਦੀ ਹੈ। ਅੰਮ੍ਰਿਤ ਦੇ ਦੋ ਗੁਣ ਹਨ, ਰੋਗ ਨਾਸ਼ ਕਰਨਾ ਤੇ ਮੁਰਦੇ ਨੂੰ ਜਿਵਾਲਣਾ, ਸੋ ਦੱਸਦੇ ਹਨ ਕਿ ਇਹ ਭਰਮ ਰੂਪ ਰੋਗ ਦੇ ਦੂਰ ਕਰਨ ਵਾਲੀ ਹੈ, ਜਦ ਭਰਮ ਰੂਪੀ ਰੋਗ ਨਾ ਰਹੇ ਤਦ ਆਨਸ਼ਿਕ ਮੌਤ ਹੋਣੀ ਹੀ ਨਾ ਹੋਈ। ਮਨ ਨੂੰ ਪਿਆਰੀ ਲਗਦੀ ਹੈ ਤੇ ਚਿੱਟੇ ਰੰਗ ਵਾਲੀ ਹੈ, ਇਹ ਇਸ ਵਾਸਤੇ ਕਿਹਾ ਕਿ ਅੰਮ੍ਰਿਤ ਦਾ ਰੰਗ ਚਿੱਟਾ ਹੁੰਦਾ ਹੈ ਅਤੇ ਪੀਤਿਆਂ ਸ੍ਵਾਦੀਕ ਤੇ ਮਨੋਰੰਜਕ ਹੁੰਦਾ ਹੈ। ਦੂਸਰੇ ਚਿੱਟਾ ਰੰਗ ਸਤੋਗੁਣ ਦਾ ਹੈ। ਏਹ ਬਾਣੀ ਸਤੋਗੁਣ ਵਿਚ ਪਰਵੇਸ਼ ਕਰਾ ਦੇਂਦੀ ਹੈ। ਜਗਤ ਪਰ ਮਾਨ ਸਰੋਵਰ ਬੜੇ ਉੱਚੇ ਥਾਂ ਨਿਰਮਲ ਤੇ ਮਿੱਠੇ ਜਲ ਦੀ ਝੀਲ ਹੈ ਅਰ ਸਦੀਆਂ ਤੋਂ ਮਹਾਨ ਤੀਰਥ ਮੰਨਿਆ ਗਿਆ ਹੈ। ਸੁੰਦਰਤਾ ਉਸਦੀ ਅਕਹਿ ਹੈ। ਆਖਦੇ ਹਨ ਕਿ ਮਾਨੋ ਏਹ ਮਾਨ ਸਰੋਵਰ ਨੂੰ ਸ਼ੋਭਾ ਦੇਣ ਵਾਲੀ ਹੰਸਨੀ ਹੈ, ਉਸ ਤੇ ਭੀ ਸ੍ਰੇਸ਼ਟ ਹੈ। ਪਹਿਲਾਂ ਅੰਮ੍ਰਿਤ ਦੀ ਸ਼ੋਭਾ ਦਿੱਤੀ ਮਾਨੋ ਜੋ ਪਾਰਲੌਕਿਕ ਸ਼ੈ ਹੈ ਤੇ ਅੰਮ੍ਰਿਤ ਦੀ ਨਦੀ ਆਖਿਆ ਸਾਨੇ, ਹੁਣ ਜਗਤ ਦੀ ਨਿਰਮਲ ਜਲ ਧਾਰਾ ਮਾਨ ਸਰੋਵਰ ਦਾ ਭੁਖਣ ਆਖਕੇ ਲੌਕ ਪਰਲੌਕ ਵਿਚ ਉੱਤਮ ਦ੍ਰਿਸ਼ਟਾਂਤ ਦੇਕੇ ਵਰਣਨ ਕੀਤੀ। ਅਗੇ ਕਹਿੰਦੇ ਹਨ ਕਿ ਕੇਵਲ ਮੈਂ ਹੀ ਨਹੀਂ ਕਹਿ ਰਿਹਾ ਇਸਦੀ ਗੁਣਵਾਰਤਾ ਸਾਰੇ ਜਗਤ ਨੇ ਜਾਣ ਲਈ ਹੈ, ਅਰ ਗੁਣੀਜਨਾਂ ਨ ਇਸਦੀ ਪ੍ਰਸੰਸਾ ਕੀਤੀ ਹੈ।

ਇਸ ਦਾ ਹੁਣ ਹਿਰਦੇ ਪਰ ਅਸਰ ਵਰਣਨ ਕਰਦੇ ਹਨ ਕਿ ਮੋਹ ਰੂਪੀ ਤੱਪਸ਼ ਨੂੰ ਇਸ ਦਾ ਪਾਠ ਤੇ ਵਿਚਾਰ ਹਰਦਾ ਹੈ। ਵੈਰਾਗ ਜਨਕ ਹੈ। ਪਰ ਇਹ ਬਾਣੀ ਵੈਰਾਗ ਉਦਾਸੀਨਤਾ ਤੇ ਢਹਿੰਦੀਆਂ ਕਲਾਂ ਵਾਲਾ ਨਹੀਂ ਦੇਂਦੀ, ਹਿਰਦੇ ਨੂੰ ਆਨੰਦ ਦਿੰਦੀ ਹੈ ਤੇ ਸਦੈਵੀ ਸੁਖ ਦੀ ਦਾਤੀ ਹੈ, ਜਦੋਂ ਮੋਹ ਦੀ ਤੱਪਸ਼ ਦੂਰ ਕਰਦੀ ਹੈ ਤਦ ਭਾਵਾਂ ਡੋਲ ਹਾਲਤਾਂ ਵਿਚ ਨਹੀਂ ਸੁੱਟਦੀ, ਵਾਹਿਗੁਰੂ ਦੇ ਚਰਨਾਂ ਨਾਲ ਰਾਗ ਪੈਦਾ ਕਰਾ ਦੇਂਦੀ ਹੈ। ਰਾਗ (ਪ੍ਰੇਮ) ਸਦਾ ਹਰਖ ਜਨਕ ਵਸਤੂ ਹੈ, ਦਿਲ ਅਨੰਦ ਰਾਗ (ਪ੍ਰੇਮ) ਨਾਲ ਹੁੰਦਾ ਹੈ। ਸੋ ਮੋਹ ਤੋੜਕੇ ਵਾਹਿਗੁਰੂ ਜੀ ਦੇ ਰਾਗ ਵਿਚ ਪਾ ਦੇਣ ਕਰਕੇ ਰਿਦੇ ਦੀ

ਅਨੰਦਨੀ (ਅਨੰਦ ਦਾਤੀ) ਹੈ; ਇਹ ਆਨੰਦ ਆਤਮ ਆਨੰਦ ਹੁੰਦਾ ਹੈ, ਇਸ ਕਰਕੇ ਸਦੈਵੀ ਸੁਖ ਦੀ ਦਾਤੀ ਹੈ।

ਵੈਰਾਗ ਤੋਂ ਅੱਗੇ ਗਿਆਨ ਗਿਣਿਆਂ ਕਰਦੇ ਹਨ। ਆਪ ਦੱਸਦੇ ਹਨ ਕਿ ਗਜਾਨ ਦੀ ਏਹ ਮਾਤਾ ਹੈ, ਇਸਦੇ ਪਾਠ ਵਿਚਾਰ ਤੇ ਅਮਲ ਤੋਂ ਗਜਾਨ ਆਪੇ ਉਤਪਤ ਹੁੰਦਾ ਹੈ। ਪਰ ਓਹ ਗਿਆਨ ਜੋ ਕਵੀ ਜੀ ਕਹਿ ਰਹੇ ਹਨ। ਨਿਰਾ—ਜਾਨਣਾ ਮਾਤ੍ਰ—ਨਹੀਂ ਹੁੰਦਾ, ਉਹ ਗਜਾਨ ਐਸਾ ਹੈ ਕਿ ਜੋ ਪ੍ਰੇਮ ਨਾਲ ਪਰੋਤਾ ਹੁੰਦਾ ਹੈ। ਇਸ ਵਾਸਤੇ ਪ੍ਰੇਮ ਮਾਨੋਂ ਮਹਾਰਾਜ ਹੈ ਤੇ ਬਾਣੀ ਪਟਰਾਣੀ ਹੈ ਤੇ ਇਹ ਗਿਆਨ ਉਹਨਾਂ ਤੋਂ ਉਤਪਤ ਹੋਯਾ ਪੁੱਤ੍ਰ ਹੈ। ਐਸੇ ਉਤਕ੍ਰਿਸ਼ਟ ਗਿਆਨ ਦੀ ਮਾਤਾ ਹੈ। ਪ੍ਰੇਮ ਵਾਹਿਗੁਰੂ ਦਾ ਅਪਣਾ ਸਰੂਪ ਹੈ। ਯਥਾ ਗੁਰਵਾਕ:—[1]'ਆਪੇ ਪ੍ਰੀਤਮ ਪ੍ਰੇਮ ਪਿਆਰ'। ਉਨ੍ਹਾਂ ਦਾ ਉੱਚਾ ਗਿਆਨ ਏਹ ਬਾਣੀ ਹੈ ਜੋ ਸਾਡੀ ਸਮਝ ਗੋਚਰਾ ਕਰਨ ਲਈ ਪ੍ਰੇਮ ਸ਼ੁੱਛ ਹਿਰਦਿਆਂ ਨੇ ਬਾਣੀ ਰੂਪ ਵਿਚ ਵਰਣਨ ਕੀਤਾ ਹੈ, ਇਸ ਕਰਕੇ ਵਾਹਿਗੁਰੂ ਦੀ ਪਟਰਾਣੀ ਇਹ ਬਾਣੀ ਕਹੀ ਹੈ। ਇਸ ਬਾਣੀ ਤੋਂ ਗਜਾਨ ਉਪਜਦਾ ਹੈ ਜੋ ਗਜਾਨ ਕਿ—ਸਫਲ ਗਜਾਨ—ਪ੍ਰਾਪਤੀ ਰੂਪ ਗਜਾਨ ਹੁੰਦਾ ਹੈ।

ਹੁਣ ਕਹਿੰਦੇ ਹਨ ਜੋ ਕੋਈ ਹੋਰ ਬਾਣੀ ਹੋਵੇ ਭਾਵੇਂ ਓਹ ਗੁਣੀਆਂ ਦੀ ਉਚਾਰੀ ਹੋਵੇ ਤਾਂ ਜੀਉ ਸਦਕੇ ਹੋਵੇ, ਪਰ ਗੁਰਬਾਣੀ ਉਨ੍ਹਾਂ ਦੀ ਭੀ ਗੁਰੂ ਹੈ, ਭਾਵ ਸ਼ਭਨਾਂ ਤੋਂ ਸ੍ਰੇਸ਼ਟ ਹੈ। ਏਹ ਅੰਮ੍ਰਿਤ ਰੂਪ, ਗਜਾਨ ਵੈਰਾਗ ਦੀ ਦਾਤੀ, ਪ੍ਰੇਮ ਨਾਲ ਸਨਿਗਧ ਕਰ ਦੇਣ ਵਾਲੀ, ਹਿਰਦਾ ਅਨੰਦ ਨਾਲ ਭਰ ਦੇਣ ਵਾਲੀ, ਸਦੈਵੀ ਸੁਖ ਵਿਚ ਲੈ ਜਾਣ ਵਾਲੀ, ਜਿਸ ਵਿਚ ਵੈਰਾਗ, ਵਿਵੇਕ, ਗਜਾਨ, ਪ੍ਰੇਮਾਭਗਤੀ ਹੀ ਨਿਰੋਲ ਉਚਾਰੀ ਹੋਈ ਹੈ, ਵੇਦ ਸ਼ਾਸਤ੍ਰ ਆਦਿ ਰਿਖੀ ਮੁਨੀ ਵਯਾਸ ਆਦਿਕਾਂ ਦੀ ਰਚੀ ਬਾਣੀ ਦੀ ਗੁਰੂ ਰੂਪ ਬਾਣੀ ਹੈ, ਕਿਉਂਕਿ ਓਹ ਭਗਤੀ ਯਾ ਗਜਾਨ ਤੇ ਅਟਕ ਗਏ, ਇਹ ਅਗੋਚਰੇ ਅਮੁੱਲ ਵਿਸਮਾਦ ਅਕਹਿ ਪਦ ਤੇ ਲੈ ਜਾਂਦੀ ਹੈ। ਪਰ ਪਰਮ ਸ਼ੁੱਛ ਹਿਰਦੇ ਗੁਰੂ ਅਵਤਾਰਾਂ ਦੇ ਆਪਣੇ ਮੁਖਾਰਬਿੰਦ ਤੋਂ ਉਚਰੀ ਵਾਹਿਗੁਰੂ ਜੀ ਦੇ ਪੂਰਨ ਸੁੱਚੇ ਤੇ ਸੱਚੇ ਗਜਾਨ ਦਾ ਸਰੂਪ ਮਾਨੋਂ ਉਨ੍ਹਾਂ ਦਾ ਹੀ ਆਪਣਾ ਸਰੂਪ ਹੈ। 'ਪੋਥੀ ਪਰਮੇਸਰ ਕਾ ਥਾਨੁ'।

ਸ਼੍ਰੀ ਬਾਲਾ ਸੰਧੁਰ ਵਾਚ ॥ ਚੌਪਈ ॥ ਰਹਿਨ ਲਗੇ ਗਤਿਦਾ[1] ਤਲਵੰਡੀ। ਜਿਨਕੀ ਕੀਰਤਿ ਘਰ ਘਰ ਮੰਡੀ। ਮਨੁਜ ਪਰਸਪਰ ਮਿਲਹਿੰ ਸਰਾਹਹਿੰ। ਮੁਹੁਰਮੁਹੁ[2] ਸ਼੍ਰੀ ਗੁਨ ਅਵਗਾਹਹਿੰ[3] ॥ ੨ ॥ ਮਧੁਰ ਬਦਨ ਜਿਹ ਮ੍ਰਿਦੁਲ ਸੁਭਾਊ। ਮਦ[4] ਤੇ ਆਦਿ ਕੁਕਰਮ ਨ ਕਾਊ। ਉਰ ਉਦਾਰ, ਮਤਿ ਸੀਤ ਸਸ਼ੀਲਾ। ਕਰੁਨਾਵਾਨ ਸਰੂਪ ਛਬੀਲਾ॥੩॥ ਬਿਸ਼ੈ ਬਾਸ਼ਨਾ ਕੀ ਜਰ ਨਾ ਸੀ[5]। ਹਰਖ ਸ਼ੋਕ ਤੇ ਰਿਦਾ ਉਦਾਸੀ। ਪੁਰਿ ਸੁਲਤਾਨਹਿ ਜਾਂਹਿ ਕਮਾਈ। ਕਰੀ ਅਧਿਕ ਜਿਹ ਤੋਟ ਨ ਕਾਈ ॥ ੪ ॥ ਦਯੋ ਦਾਨ ਦੀਨਨਿ ਧਨ

[1]ਮੁਕਤੀ ਦਾਤੇ। [2]ਫੇਰ ਫੇਰ। [3]ਵਿਚਾਰ ਕਰਦੇ ਹਨ। [4]ਹੰਕਾਰ। [5]ਵਿਸ਼ੇ ਵਾਸ਼ਨਾ ਦੀ ਜਲ ਹੈ ਹੀ ਨਹੀਂ ਸੀ। (ਅ) ਨਾਸ਼ ਹੋਈ ਹੋਈ ਹੈ।

ਭੂਰੀ[1]। ਪਸਰੀ ਕੀਰਤਿ ਜਹਿੰ ਤਹਿੰ ਰੂਰੀ। ਅਸ ਪ੍ਰਕਾਰ ਨਿਜ ਜਸ ਬਿਸਤਾਰਾ। ਬਸੇ ਮਾਸ ਇਕ[2] ਮੋਖ ਉਦਾਰਾ[3] ॥ ੫॥ ਪੁਨਿ ਗਮਨਨ[4] ਕੀ ਕੀਨੀ ਤਯਾਰੀ। ਮਿਲਨਿ ਬੁਲਾਰਹਿ ਪ੍ਰੀਤ ਵਿਚਾਰੀ।ਹੁਤੋ ਇਕੰਤ ਤਬਹਿ ਅਵਨੀਪਾ[5]। ਸਾਦਰ ਬੈਸੇ ਜਾਇ ਸਮੀਪਾ ॥ ੬ ॥ ਹਾਥ ਬੰਦਿ ਬਚ[6]* ਬਦਤਿ ਬੁਲਾਰਾ। 'ਪਰਮ ਲਾਭ ਮੁਝ ਦਰਸ ਤੁਮਾਰਾ। ਗਯਾਨ ਸ਼ਿਰੋਮਣਿ ! ਕ੍ਰਿਪਾ ਨਿਧਾਨਾ !। ਕਲਾਵਾਨ ! ਕਲ ਬਿਨ[7] ! ਗੁਨ ਖਾਨਾ।॥੭॥ ਵਸਨੋ ਰਹਤਿ ਮੈਂ ਜਗਤ ਕਲੇਸ਼ੂ। ਰਾਵਰ ਕੀ ਲਾਲਸ[8] ਉਪਦੇਸ਼ੂ[9]। ਕਰਤਿ ਕਿਉਂ ਨ ਮੁਝ ਲਖਿ ਅਧਿਕਾਰੀ। ਕਟਹੁ ਨ ਬੰਧਨ†, ਸ਼ਰਨਿ ਤੁਮਾਰੀ' ॥ ੮ ॥ ਸੁਨਿ ਬੋਲੇ ਸ੍ਰੀ ਪੰਕਜ ਬਦਨਾ[10]। 'ਸਿਮਰਹੁ ਸਤਿਨਾਮ ਸੁਖਸਦਨਾ[11]। ਲਗਨੋ ਹੁਮਾਊ‡ ਪੰਖ ਜਸੋਂ ਸੰਗਾ। ਜਬ ਛੂਟਹਿ ਧਨੁ[12] ਤੇ ਸੁ ਖਤੰਗਾ[13] ॥੯॥ ਪਰ[14]ਕੋ ਬਲ ਕਰਿ ਹੋਤਿ ਉੜਾਊ॥ ਪਹੁੰਚੈ ਸੋ ਜਹਿੰ ਦੇਸ਼ ਹੁਮਾਊ ॥ ਬਹੁਰ ਨ ਆਇ ਪਰੈ ਕਬ ਧਰਨੀ। ਤੈਸੀ ਰੀਤਿ ਨਾਮ ਕੀ ਬਰਨੀ ॥ ੧੦॥ ਇਕ ਚਿਤ ਸਿਮਰਹਿ ਜੋ ਦਿਨ ਰਾਤੀ। ਛੂਟੇ ਦੇਹਿ ਤੇ ਹੋਇ ਸੰਗਾਤੀ[15]। ਜਹਿੰ ਨਾਮੀ ਕੋ ਦੇਸ਼ ਸੁਹਾਵਨ। ਤਹਾਂ ਕਰਹਿ ਬਿਨ ਬਿਲਮ[16]ਪ੍ਰਚਾਵਨ॥੧੧॥ਬਹੁਰ ਨ ਜਗ ਮਹਿੰ ਪਾਵਹਿੰ ਦੇਹੀ। ਸੱਤਿਨਾਮ ਕੇ ਭੇ[17]ਜੁ ਸਨੇਹੀ[18]।ਸੁਨਿ ਉਪਦੇਸ਼ ਲਗੀ ਲਿਵਨਾਮੂ।ਜਾਗਯੋ ਪਰਮ ਪ੍ਰੇਮ ਅਭਿਰਾਮੂ[19]॥੧੨॥ ਕਹਿਤਿ ਗਿਰਾ ਹੈ ਦੀਨ ਬਹੋਰੀ। 'ਦਰਸ

---

[1]ਬਹੁਤ। [2]ਇਕ ਮਹੀਨਾਂ। [3]ਮੁਕਤੀ ਦੇ ਸਖੀ (ਗੁਰੂ ਜੀ)। [4]ਤੁਰਨ ਦੀ। [5]ਰਾਇਬੁਲਾਰ। [6]ਬਚਨ। [7]ਕਲਪਨਾ ਰਹਿਤ।[8]ਇੱਛਾ।[9]ਆਪਦੇ ਉਪਦੇਸ਼ ਦੀ ਲਾਲਸਾ ਹੈ।[10]ਕਵਲ ਮੁਖ ਵਾਲੇ। [11]ਜੋ ਸੁਖਾਂ ਦਾ ਘਰ ਹੈ। [12]ਕਮਾਂਨ ਤੋਂ। [13]ਤੀਰ। [14]ਖੰਭ। [15]ਦੇਹ ਤੋਂ ਛੁਟਿਆ ਨਾਮ ਉਸ ਦਾ ਸੰਗੀ ਹੋਵੇਗਾ। [16]ਦੇਰ ਤੋਂ ਬਿਨਾਂ। [17]ਜੋ ਹੋਏ ਹਨ। [18]ਪ੍ਰੇਮੀ। [19]ਸੁੰਦਰ।

*ਪਾ:—ਬਿਬ=ਦੋਵੇਂ (ਹੱਥ)। †ਪਾ:—ਕਦਨਹੁ ਬੰਧਨ।

‡ਕਵੀਆਂ ਦਾ ਸੰਕੇਤਕ ਇਕ ਦ੍ਰਿਸ਼ਟਾਂਤ ਹੈ ਕਿ ਹੁਮਾ ਪੰਛੀ ਦਾ ਖੰਭ ਲੈਕੇ ਤੀਰ ਨਾਲ ਜੋੜਕੇ ਜਦ ਕਮਾਨੋਂ ਤੀਰ ਛੋਡੀਏ ਤਾਂ ਓਹ ਖੰਭ ਤੀਰ ਸਮੇਤ ਉਚੇ ਚਲਾ ਜਾਂਦਾ ਹੈ, ਜਿੱਥੇ ਕਿ ਹੁਮਾ ਪੰਛੀ ਰਹਿੰਦਾ ਹੈ। ਭਾਵ ਏਹ ਹੈ ਕਿ ਖੰਭ ਦੀ ਸੰਗਤ ਕਰਕੇ ਤੀਰ ਭੀ ਹੁਮਾ ਦੇ ਦੇਸ਼ ਜਾ ਪੁੱਜਾ, ਇਸੇ ਤਰ੍ਹਾਂ ਜੋ ਵਾਹਿਗੁਰੂ ਦਾ ਨਾਮ ਸਿਮਰਦੇ ਹਨ ਓਹ ਭੀ ਨਾਮ ਦੇ ਪ੍ਰਤਾਪ ਨਾਲ ਨਾਮੀ—ਵਾਹਿਗੁਰੂ—ਜੀ ਦੇ ਦੇਸ਼ ਜਾ ਅੱਪੜਦੇ ਹਨ। ਹੁਮਾ ਪੰਛੀ ਦਾ ਸਾਯਾ ਜਿਸ ਸਿਰ ਪਰ ਪਏ ਉਹ ਪਾਤਸ਼ਾਹ ਹੋ ਜਾਂਦਾ ਹੈ, ਇਹ ਗਲ ਭੀ ਫਾਰਸੀ ਕਵੀਆਂ ਦੇ ਸੰਕੇਤ ਦੀ ਹੈ।

ਲਾਲਸਾ[੧] ਰਿਦੇ ਨ ਥੋਰੀ[੨]। ਤੁਮ ਗਮਨੇ[੩] ਅਬ ਪੁਰਿ ਸੁਲਤਾਨਾ। ਮੋਹਿ ਹੋਤਿ ਬ੍ਰਿਹ ਕਸ਼ਟ ਮਹਾਨਾ[੪] ॥੧੩॥ ਪ੍ਰੀਤਿ ਬਿਲੋਕਿ[੫] ਰਿਦੇ ਮਹਿ ਸਾਚੀ। ਕਮਲ ਬਦਨ ਪੁਨ ਗਿਰਾ ਉਬਾਚੀ। 'ਚਿਤ ਚੇਤੈ ਰਾਖਹੁ ਅਵਨੀਪਾ[੫]! ਮੈਂ ਹੌਂ ਤੁਮਰੇ ਸਦਾ ਸਮੀਪਾ[੭] ॥੧੪॥ ਅਸ ਪ੍ਰਕਾਰ ਦੇਕਰਿ ਉਰਧੀਰਾ। ਘਰ ਆਏ ਪੁਨਿ ਗੁਨੀ ਗਹੀਰਾ[੬]। ਮਿਲੀ ਮਾਤ ਉਰ ਪ੍ਰੇਮ ਬਢਾਈ। ਬਿਛੁਰਤਿ ਬਛ[੭] ਜਿਉਂ ਧੇਨੁ ਲਵਾਈ[੮] ॥ ੧੫ ॥ ਆਸ਼ਿਖ[੯] ਦੇਤਿ ਪਲੋਸਤਿ ਮਾਥਾ। ਮਨਹਿੰ ਮਨਾਵਤਿ ਸ੍ਰੀ ਜਗਨਾਥਾ। 'ਸੁਤ ਕੀ ਕੁਸ਼ਲ ਕਰਹੁ ਸਭਿ ਕਾਲਾ। ਮਹਾਂ ਪੁਰਖ ਤੁਮ ਦੀਨ ਦਯਾਲਾ[੭] ॥ ੧੬ ॥ ਧਰਨੋ ਮਾਤ ਕੇ ਪਗ ਪਰ ਸੀਸਾ। ਨਿਕਸੇ ਨਿਜ ਘਰ ਤੇ ਜਗਦੀਸ਼ਾ। ਪ੍ਰੇਮੀ ਮਿਲੇ ਆਨਿ ਜੇ ਪੁਰਿਕੇ। ਪਰਸ ਪਰਸ ਗਮਨੇ ਪਗ ਗੁਰਕੇ॥੧੭॥ਵਾਹਿਨ[੧੦] ਭਏਅਰੂਢ[੧੧] ਸੁਆਮੀ। ਦੀਨ-ਬੰਧੁ ਪ੍ਰਭੁ ਅੰਤਰਜਾਮੀ। ਸਿਖਵਨ[੧੨] ਕਾਲੂ ਦੇਵਤਿ ਭੂਰੀ[੧੩]। ਧਨ ਖਾਟਨ ਕੀ ਜੋ ਬਿਧਿ ਰੂਰੀ[੧੪] ॥ ੧੮ ॥ 'ਸੁਨਹੁ ਤਾਤ[੧੫]! ਅਬ ਭਾ ਸਨਬੰਧਾ। ਯਾ ਮਹਿੰ ਨਾਨਾ ਬਿਧਿ ਕੇ ਧੰਧਾ। ਬਹੁਤੋ ਬਿੱਤ[੧੬] ਇਕੱਤ੍ਰ ਸੁ ਕਰੀਏ। ਪਰ-ਵਾਰਨ[੧੭] ਕੋ ਖਰਚ ਵਿਚਰੀਏ ॥੧੯॥ ਪੂਰਬਕੀ[੧੮] ਉਦਾਰਤਾ ਤਜਾਗਹੁ। ਗ੍ਰਿਸਤੀ ਮਨੁਜਨ[੧੯] ਕੈ ਮਗ[੨੦] ਲਾਗਹੁ। ਧਨੀ ਪੁਰਖ ਸਭਿ ਮਹਿੰ ਪਰਧਾਨਾ। ਧਨੀਮੂਢ ਕੋ[੨੧] ਕਹਿਤਿ ਸੁਜਾਨਾ[੨੨] ॥੨੦॥ ਮਿਲਹਿ ਧਨੀਕੋ ਸਕਲ ਭਲਾਈ। ਧਨ ਬਿਨ ਕਾਰਜ ਹੈ ਨਹਿੰ ਰਾਈ। ਜਿਉਂ ਤਨ ਨਿਬਹੈ ਪ੍ਰਾਨ ਅਧਾਰਾ। ਤਿਉਂ ਧਨ ਤੇ ਸਭਿ ਜਗ ਬਿਵਹਾਰਾ ॥੨੧॥ ਜਿਉਂ ਜਲ ਹੀਨ ਨ ਤਾਲ ਸੁਹਾਵਾ। ਤਿਉਂ ਧਨ ਬਿਨ ਨਰ ਸ਼ੋਭ ਨ ਪਾਵਾ। ਸਜਲਮੇਘ ਬਿਨ[੨੩] ਜਿਉਂ ਕ੍ਰਿਖਿ[੨੪] ਨਾਂਹੀ। ਧਨ ਬਿਹੀਨ ਤਿਉਂ* ਬਨਜ[੨੫] ਨ ਆਹੀ[੨੬] ॥੨੨॥ ਯਾ ਬਿਧਿ ਨਾਨਾ ਜੁਗਤਿ ਉਚਰਿਕੈ। ਸਮਝਾਵਤਿ ਕਾਲੂ ਹਿਤ[੨੭] ਕਰਿਕੈ। 'ਰਾਵਰ ਭਾਖਤਿ[੨੮] ਬਚਨ ਜਥਾ[੨੯] ਜੀ। ਭਲੀ ਬਾਤ ਪਿਤ! ਕਰੋਂ ਤਥਾ[੩੦] ਜੀ'

---

[੧]ਇੱਛਾ। [੨]ਬਹੁਤ ਹੈ ਮੇਰੇ ਮਨ ਵਿਚ। [੩]ਚੱਲੇ ਹੋ। [੪]ਵੇਖਕੇ। [੫]ਹੇ ਰਾਜਾ। [੬]ਗੁਣਾਂ ਦੇ ਸਮੁੰਦਰ। [੭]ਵੱਛੇ ਨੂੰ। [੮]ਜਿਵੇਂ ਲਵੇਰੀ ਗਾਂ। [੯]ਅਸੀਸਾਂ। [੧੦]ਸਵਾਰੀ ਪਰ। [੧੧]ਚੜ੍ਹੇ। [੧੨]ਸਿਖਿਆ। [੧੩]ਬਹੁਤ। [੧੪]ਸੁੰਦਰ। [੧੫]ਪੁੱਤ੍ਰ। [੧੬]ਧਨ। [੧੭]ਟੱਬਰਾਂ ਦੇ। [੧੮]ਪਹਿਲਾਂ ਵਾਲੀ। [੧੯]ਗ੍ਰਿਹਸਤੀ ਮਨੁਖਾਂ ਦੇ। [੨੦]ਰਾਹੇ। [੨੧](ਲੋਕੀ) ਮੂਰਖ ਧਨੀ ਨੂੰ। [੨੨]ਚਤੁਰ ਕਹਿੰਦੇ ਹਨ। [੨੩]ਪਾਣੀ ਵਾਲੇ ਬੱਦਲ ਬਿਨਾਂ। [੨੪]ਖੇਤੀ। [੨੫]ਵਿਹਾਰ। [੨੬]ਨਹੀਂ ਹੋ ਸਕਦੇ। [੨੭]ਪ੍ਰੇਮ। [੨੮]ਆਪ ਆਖਦੇ ਹੋ। [੨੯]ਜੈਸੇ। [੩੦]ਤੈਸੇ।

*ਪਾ:—ਜਿਉਂ।

।੨੩। ਅਸ ਕਹਿ ਕੀਨੀ ਪੁਨਿ ਪਦ ਬੰਦਨ।ਗਮਨੋ ਮਾਰਗ ਦੋਖ ਨਿਕੰਦਨ। ਬੰਦ ਸੁਲਖਨੀ ਸਾਸੂ[1] ਚਰਨਾ। ਮਿਲਤਿ ਸਨੇਹ ਸੰਗ ਕਰਿ ਕਰੁਨਾ[2]।੨੪। ਦਈ ਆਸ਼ਿਖਾ ਚਿਤ ਹਿਤਕਾਰੀ। 'ਸਦਾ ਸੁਹਾਗ ਸਹਿਤ ਸੁਖ ਭਾਰੀ*। ਭਾਗਵਾਨ ਸੁਤ ਕੀ ਹੈਂ ਮਾਤਾ।ਪਤਿਕੀ ਪ੍ਰੀਤਿ ਰਹੈ ਸਭਿ ਭਾਂਤਾ'॥੨੫॥ਚਢਿ ਡੋਰੇ[3] ਗਮਨੀ ਮਗ ਮਾਂਹੀ। ਦੁਹਦਿਸ਼ ਬਿਛੁਰਨ ਜਿਨ ਹਿਤ ਨਾਂਹੀ। ਕ੍ਰਮ ਕ੍ਰਮ ਪਹੁੰਚੇ ਪੁਰਿ ਸੁਲਤਾਨਾ। ਦੀਨ ਦਾਨ ਦਾ ਦਯਾ ਨਿਧਾਨਾ ॥੨੬॥ਧਾਂਮ ਜਰਾਮ ਨਾਨਕੀ ਦੋਊ। ਬਦਨ ਬਿਲੋਕਤਿ ਹਰਖੇ ਸੋਊ। ਸਾਦਰ ਦੌਰ ਕਰੀ ਪਦ ਬੰਦਨ। ਕਰ ਪਕਰੇ ਯੁਗ ਦੋਖ ਨਿਕੰਦਨ[4] ॥ ੨੭ ॥ ਕੁਸ਼ਲ ਪ੍ਰਸ਼ਨ ਕਰਿ[5] ਮੰਚ[6] ਪਰ ਬੈਸੇ†। ਦਿਯੋ ਸੁਸਾ ਸੋਂ[7] ਨੈਹਰ[8] ਸੰਦੇਸੇ[9]। ਬਹੁਰ ਸੁਲਖਨੀ ਪ੍ਰਵਿਸ਼ੀ ਸਦਨਾ। ਬਿਗਸਜੋ ਕਮਲ ਨਾਨਕੀ ਬਦਨਾ[10] ॥੨੮॥ ਬੰਦਨ ਕਰਤਿ ਲੀਨ ਗਰ ਲਾਈ। ਜਨਮ ਰੰਕ[11] ਜਨੋਂ ਨਵਨਿਧਿ ਪਾਈ। ਪੀੜ੍ਹਾ ਸੁੰਦਰ ਸਦਨ ਡਸਾਵਾ[12]। ਤਾਂ ਪਰ ਕਲਪਾ ਰੁਚਿਰ[13]‡ ਬਸਾਵਾ[14] ॥ ੨੯ ॥ ਸੁਨਿਯੈ ਸ਼੍ਰੀ ਅੰਗਦ ! ਕਹਿ ਬਾਲਾ। ਹੌਂ ਸੁਨਿ ਸੁਧਿ[15] ਆਪਨ[16] ਤਤਕਾਲਾ। ਗਮਨਜੋ ਜਹਿਂ ਬੈਸੇ ਗਤਿ ਦਾਈ। ਦਰਸ ਰਿਦੇ ਲਾਲਸ ਅਧਿਕਾਈ ॥ ੩੦ ॥ ਜਬਹਿ ਬਿਲੋਕੇ ਬੇਦੀ ਨੰਦਨ। ਪਦ ਅਰਬਿੰਦਹਿ ਕੀਨੀ ਬੰਦਨ। 'ਚਿਤ ਕਰਤਾਰ ਰਹੈ' ਕਹਿ ਬਾਨੀ। ਕੁਸ਼ਲ[17] ਬੂਝਿ[18] ਬਹੁ ਕਰੁਨਾ ਠਾਨੀ ॥ ੩੧ ॥ ਹੌਂ ਬੋਲਜੋ 'ਨਿਤ ਕੁਸ਼ਲਹਿ ਮੇਰੇ। ਕਰੇ ਨਿਕੰਦਨ[19] ਦੁਖ ਇਕ ਵੇਰੇ। ਧਯਾਨ ਤੁਮਾਰੋ ਰਿਦੇ ਬਸਾਵਾ। ਤੀਨ ਤਾਪ ਤਨ ਛੁਹਨ ਨ ਪਾਵਾ' ॥ ੩੨ ॥ ਪ੍ਰੇਮੀ ਹੁਤੇ ਨਗਰ ਕੇ ਜੇਈ। ਦਰਸ਼ਨ ਕਰਨ ਅਏ ਸਭਿ ਤੇਈ। ਬੰਦਹਿੰ ਪਦ ਅਰਬਿੰਦ ਮੁਕੰਦਾ[20]। ਸਨਮਾਨਹਿੰ[21] ਸਭਿ ਕੋ ਸੁਖਕੰਦਾ।੩੩।ਅਸ ਬਿਧਿ ਬਾਸੁਰ ਸਰਬ ਬਿਤਾਵਾ। ਭਈ ਪ੍ਰਦੋਖ[22] ਤਿਮਰ[23] ਨਭ[24] ਛਾਵਾ। ਨਾਨਾ ਰਸ ਬਿੰਜਨ ਕਰਿਵਾਏ।

---

[1]ਸੱਸ ਦੇ। [2](ਸੱਸ) ਮਿਲੀ ਕਿਰਪਾ ਕਰਕੇ। [3]ਡੋਲੇ। [4]ਭਾਵ ਗੁਰੂ ਜੀ ਦੇ। [5]ਸੁਖ ਸਾਂਦ ਪੁੱਛਕੇ। [6]ਪਲੰਘ। [7]ਬੇਬੇ ਜੀ ਨੂੰ। [8]ਪੇਕਿਆਂ ਦੇ। [9]ਸੁਨੇਹੇ। [10]ਮੁਖ। [11]ਜਨਮ ਦੇ ਕੰਗਾਲ ਨੇ। [12]ਡਾਹਿਆ। [13]ਕਲਪਾ ਰੁਚਿਰ=ਸੁਹਣੀ ਤਰ੍ਹਾਂ। (ਅ) ਸੁਹਣੀ ਅਰੋਗ (ਬੀਬੀ) ਨੂੰ। (ਏ) ਤਲਪਾ=ਵਿਛਾਈ। [14]ਬਹਾਇਆ। [15]ਖਬਰ। [16]ਹੱਟ ਤੇ। [17]ਸੁੱਖ। [18]ਪੁੱਛਕੇ। [19]ਨਾਸ਼। [20]ਮੁਕਤੀਦਾਤੇ ਦੇ। [21]ਆਦਰ ਕਰਦੇ ਹਨ (ਗੁਰੂ ਜੀ)। [22]ਸੰਧਯਾ। [23]ਅਨ੍ਹੇਰਾ। [24]ਅਕਾਸ਼ ਤੇ।

*ਪਾ:—ਕਾਰੀ। †ਪਾ:—ਪਦ ਗਹਿ ਬੈਸੇ। ‡ਪਾ:—ਉਚਿਤ—ਹੈ।

ਨਿਕਟ ਨਾਨਕੀ ਬੈਸ ਜਿਵਾਏ[1] ॥ ੩੪ ॥ ਰੈਨ ਵਿਖੈ ਸੈਨੰ ਪੁਨਿ ਕੀਨੀ। ਬਹੁ ਕਿੰਕਰ ਕੋ ਜਿਨ ਗਤਿ ਦੀਨੀ। ਸਵਾ ਜਾਮ ਨਿਸ[2] ਤਜੀ ਗੁੜਾਕਾ[3]। ਉਠੇ ਸ਼ਾਂਤਿਦਾ[4] ਦਰਸ਼ਨ ਜਾਂਕਾ[5] ॥ ੩੫ ॥ ਸਭਿਹਿ ਸੋਚ ਸੋਂ ਕੀਨਿ ਸ਼ਨਾਨਾ। ਆਸਨ ਕਰਿ ਬੈਸੇ ਨਿਜ ਧਯਾਨਾ। ਤਿਮਰ ਨਸੇ ਹੋਈ ਜਬ ਭੋਰਾ[6]। ਗਵਨੇ ਬਹੁਰ ਨਿਖੱਦਯਾ[7] ਓਰਾ ॥ ੩੬ ॥ ਕਰਨੇ ਲਗੇ ਬੈਸ ਕ੍ਰਿਤ ਮੋਦੀ। ਲੇਨਿ ਦੇਨਿ ਕੇ ਜਸੋਂ* ਨ੍ਰਿਪ ਲੋਦੀ। ਕਰਤਿ ਕਿਤਕ ਜਬ ਕਾਲ ਬਿਤਾਵਾ। ਲੇਨਿ ਸੁਤਾ ਨਿਜ[8] ਮੂਲਾ ਆਵਾ ॥ ੩੭ ॥ ਦੋਹਰਾ ॥ ਦੋਇ ਦਿਵਸ ਰਹਿ ਕਰਿ ਨਗਰਿ ਲੇ ਤਨੀਆ[9] ਨਿਜ ਸੰਗ। ਕ੍ਰਮ ਕ੍ਰਮ ਪਹੁੰਚਸੋ ਸਦਨ ਕੋ ਮੂਲਾ ਹੋਇ† ਉਮੰਗ ॥ ੩੮ ॥ ਚੌਪਈ ॥ ਪੂਰਬ ਉਰ ਉਦਾਰਤਾ ਜੈਸੀ। ਕਰਹਿੰ ਬਹੁਰ ਸੁਖਸਾਗਰ ਤੈਸੀ। ਜਿਉਂ ਸੁਰਸਰਿ ਗਤਿ[10] ਪ੍ਰਾਚੀ ਗਵਨੀ[11]। ਕਬਹਿ ਨ ਬਿਹਰਹਿ[12] ਪਸ਼ਚਮ ਅਵਨੀ[13] ॥ ੩੯ ॥ ਜਿਉਂ ਸੂਰਜ ਕੋ ਧਰਮ ਸੁਹਾਵਨ। ਸਦਾ ਤਿਮਰ[14] ਕੋ ਕਰਹਿ ਨਸਾਵਨ। ਤਿਉਂ ਰੰਕਨ ਕੋ ਕਸ਼ਟ ਨਿਵਾਰਨ। ਕਰਹਿ ਸਦਾ ਜੋ ਦਾਸ ਉਬਾਰਨ ॥ ੪੦ ॥ ਜਿਉਂ ਸੁਰਤਰੁ[15] ਕੋ ਸੁਭਗ[16]‡ ਸੁਭਾਊ। ਜਾਚੇ§ ਛੁਛਾ[17] ਛੋਰਿ ਨ ਕਾਊ। ਤਿਉਂ ਜੋ ਕਰਹਿੰ ਅਰਥਨਾ[18] ਰੰਕਾ। ਦੇਹਿੰ ਸਭਿਨਿ ਕੋ ਬਦਨ[19] ਮਯੰਕਾ[20] ॥੪੧॥ ਦੌਲਤਖਾਨ ਖਰਚ ਤਿਹ ਥੋਰਾ। ਹੋਤਿ ਬਿਸਾਲਾ ਰੰਕਨ ਓਰਾ। ਸਰਬ ਦਿਵਸ ਮਹਿੰ ਅਪਰ ਨ ਕਾਰਾ[21]। ਬੀਤਹਿ ਦੇਤੇ ਦਾਨ ਉਦਾਰਾ¶ ॥ ੪੨ ॥ ਦੋਹਰਾ ॥ ਮਨਹੁ ਪੁੰਨ ਤਨ ਧਾਰਿ ਨਿਜ ਕੀਨੀ ਆਨਿ ਦੁਕਾਨ। ਦਾਰਿਦ ਛੁਧਾ[22] ਜੁ ਨਗਨਤਾ[23] ਤਜਿਗੋ[24] ਪੁਰਿ ਸੁਲਤਾਨ ॥ ੪੩ ॥ ਚੌਪਈ ॥ ਬਿਸਮਹਿ[25] ਨਗਰ ਵਿਖੈ

---

[1]ਛਕਾਇਆ (ਭੋਜਨ)। [2]ਸਵਾ ਪਹਿਰ ਰਾਤ ਰਹੀ ਤੇ। [3]ਨਿੰਦ੍ਰਾ ਤਜੀ। [4]ਸ਼ਾਂਤੀ ਦਾਤਾ ਹੈ। [5]ਜਿਨ੍ਹਾਂ ਦਾ ਦਰਸ਼ਨ। [6]ਸਵੇਰ। [7]ਹੱਟੀ। [8]ਆਪਣੀ ਪੁੱਤ੍ਰੀ। [9]ਪੁੱਤ੍ਰੀ ਨੂੰ। [10]ਗੰਗਾ ਦੀ ਗਤੀ ਹੈ। [11]ਪੂਰਬ ਨੂੰ ਵਹਿਣ ਦੀ। [12]ਤੇ ਕਦੇ ਨਹੀਂ ਵਹਿੰਦੀ। [13]ਪਛੱਮ ਦੀ ਜ਼ਮੀਨ ਵਲ ਨੂੰ। [14]ਅਨ੍ਹੇਰ ਨੂੰ। [15]ਕਲਪ ਬ੍ਰਿੱਛ ਦਾ। [16]ਚੰਗਾ। [17]ਖਾਲੀ। [18]ਜਾਚਨਾ, ਮੰਗਣਾ। [19] [20]ਚੰਦ੍ਰਮਾਂ ਵਰਗੇ ਮੁੰਹ ਵਾਲੇ। [21]ਹੋਰ ਕੋਈ ਕੰਮ ਨਹੀਂ। [22]ਗ਼ਰੀਬੀ, ਭੁਖ। [23]ਤੇ ਨੰਗ। [24]ਛੱਡ ਗਏ। [25]ਹੈਰਾਨ ਹੋਣ।

*ਪਾ:—ਲੈਨ ਦੇਨ ਜਸੋਂ ਹੈ। †ਪਾ:—ਹ੍ਵੈਹਯ।
‡ਪਾਠਾਂਤ੍ਰ—ਰੁਚਿਰ। §ਪਾ:—ਜਾਚੇ। ¶ਪਾ:—ਅਪਾਰਾ।

ਨਰ ਨਾਰੀ। ਮਨਅਨੁਮਾਨਤਿ ਮਤਿ ਜਿਨ ਹਾਰੀ। ਕੋਊ ਲਖਹਿਂ ਰਸਾਇਨ ਕਰਿਹੀਂ[1]।'ਧਰਮ ਬਧਾਵਹਿ[2]'ਕੋਇ ਉਚਰਿਹੀ॥੪੪। ਕੋਇਕ ਕਲਾਵਾਨ ਅਨੁਮਾਨਹਿਂ।ਕੋ ਪਾਰਸਕੋ ਪਾਸ[3] ਪਛਾਨਹਿ।ਕੋ ਕਹਿ 'ਕਿਹ ਬਰ ਦੀਨੋ ਦੇਵਾ'। ਕੋ ਜਾਨਹਿ ਕਿਛ ਤੈਂਤ੍ਰਨਿ ਸੇਵਾ॥੪੫॥ ਭਾਖਤਿ ਕੋਇ 'ਭਗਤ ਇਹ ਪੂਰਾ। ਸ਼੍ਰੀ ਹਰਿ ਕੋਸ਼[4] ਕਰੈ ਨਹਿਂ ਉਰਾ[5]'। ਕੋਇ ਕਹੈ'ਨਿਧਿ ਸਿਧਿ ਇਨ ਪਾਸ॥ ਦੇਤਿ ਦਾਨ ਦੀਨਨ ਕੋਆਸੂ[6]'॥੪੬॥ਜਿਨਪਰ ਕਰੁਨਾ ਦ੍ਰਿਸ਼ਟਿ ਨਿਹਾਰੀ॥ ਰਿਦੇ ਅਵਿਦਯਾ ਦੂਰ ਬਿਦਾਰੀ। ਸੋ* ਜਾਨਹਿ 'ਪਰਮੇਸ਼ੁਰ ਆਪੂ। ਧਰਿ ਅਵਤਾਰ ਕਰਹਿਂ ਦੁਖ ਖਾਪੂ'॥੪੭॥ਜੋ† ਸ਼ਰਧਾ ਧਰਿਦਰਸ਼ਨ ਕਰਿਹੀਂ।ਮੋਹ ਜਨਤ[7] ਸੰਸੈ ਸਭਿ ਹਰਿਹੀਂ।ਜੇਕੋ ਸੀਖ ਆਨਿ ਕਰਿ ਲੇਈ।ਬਚਨ ਸੁਨਤਿ ਭ੍ਰਮ ਕੋ ਭਜਿ ਦੇਈ ॥ ੪੮ ॥ ਅਸ ਪ੍ਰਕਾਰ ਬੀਤਾ ਇਕ ਮਾਸਾ[8]। ਜਾਚਕ ਮੋਰਹਿਂ ਕੋ ਨ ਨਿਰਾਸਾ। ਰਿਦੇ ਨਾਨਕੀ ਕੀਨਿ ਵਿਚਾਰਾ।–ਭ੍ਰਾਤ ਭਾਰਜਾ[9] ਆਇ ਅਗਾਰਾ[10] ॥ ੪੯ ॥ ਸਭੈ ਸੰਭਾਰਨ[11] ਸਾਂਭੈ ਸੋਊ। ਤਿਹ ਬਿਨ ਘਰ ਕੀ ਰੀਤਿ ਨ ਕੋਊ–। ਯਾ ਬਿਧਿ ਕਰਿ ਉਰਕੀ ਅਭਿਲਾਖਾ।ਪਤਿ ਕੋ ਨਿਕਟਿ ਬਚਨ ਪੁਨਿ ਭਾਖਾ॥੫੦॥'ਨੇਗਿ[12] ਯੋਗ[13]ਕੋ ਦੇਹੁ ਪਠਾਈ।ਭ੍ਰਾਤ ਭਾਰਜਾ[14] ਲੈਹੁ ਮੰਗਾਈ'। ਸੁਨਿ ਜਰਾਮ ਤਬ ਮਨੁਜ ਬੁਲਾਏ। ਭਲੀ ਰੀਤਿ ਸੋ ਤਹਿਂ ਪਧਰਾਏ[15] ॥੫੧॥ ਮੂਲਚੰਦ ਕੋ ਸਦਨ[16] ਸੁਹਾਵਾ। ਪਹੁੰਚੇ ਜਾਇ ਸੰਦੇਸ਼ ਸੁਨਾਵਾ। ਕਰਿ ਵਿਚਾਰ ਤਬ ਚੰਦੋ ਭਾਗੀ‡। ਸੁਤਾ[17] ਸਨੇਹ[17] ਵਿਖੈ ਅਨੁਰਾਗੀ§॥ ੫੨ ॥ ਵਡਭਾਗਨਿ ਕੀ ਕੀਨੀ ਤਯਾਰੀ। ਦੀਨੀ ਸੰਗਿ ਸੌਜ ਤਿਨ ਭਾਰੀ। ਦੇਵੀ ਰੂਪ ਸੁਲਖਨੀ ਨਾਮਾ।ਚਢਿ ਡੋਰੇ ਗਮਨੀ ਅਭਿਰਾਮਾ॥੫੩॥ ਦਾਸੀ ਸੰਗਿ ਲਏ ਪੁਰਿ ਆਈ। ਚਰਨ ਨਾਨਕੀ ਕੇ ਲਪਟਾਈ। ਦੀਨ ਆਸ਼ਿਖਾ[18] ਕਰਿ ਸਨਮਾਨਾ।ਸਦਨ ਬਸਾਈ[19]ਜੋ ਸ਼ੁਭ ਥਾਨਾ॥੫੪॥ਕੇਤਿਕ

---

[1]ਰਸੈਣ ਕਰਦੇ ਹਨ। [2]ਧਰਮ ਕਰਕੇ ਵਾਧਾ ਪੈਂਦਾ ਹੈ। [3]ਕੋਲ ਪਾਰਸ ਹੈ। [4]ਖਜ਼ਾਨਾ। [5]ਘਟ । [6]ਸ਼ੀਘਰ (ਅ) ਖੁੱਲਾ । [7]ਮੋਹ ਤੋਂ ਉਪਜੇ । [8]ਇਕ ਮਹੀਨਾ । [9]ਭਰਜਾਈ। [10]ਘਰ ਆਵੇ। [11]ਸਾਮਾਨ। [12]ਨੇਗੀ, ਲਾਗੀ। [13]ਲਾਇਕ । [14]ਭੇਜੇ । [15]ਘਰ। [16]ਪੁੱਤ੍ਰੀ ਦੇ। [17]ਮੋਹ। [18]ਅਸੀਸਾਂ। [19]ਬਿਠਾਈ।

*ਨਿਰੰਕਾਰ ਨਾਨਕ ਦੇਉ ਨਿਰੰਕਾਰ ਆਕਾਰ ਬਣਾਇਆ। [ਭਾ: ਗੁਰਦਾਸ ਜੀ

†ਪਾ:–ਸੋ । ‡ਪਾ:–ਰਾਗੀ–ਹੈ । §ਦੋਹਾਂ ਤਕਾਂ ਦਾ ਪਾਠਾਂਤ੍ਰ ਹੈ:–ਕਰ ਵਿਚਾਰ ਤਬ ਚੰਦੋਰਾਨੀ। ਸੁਤਾ ਸਨੇਹ ਵਿਖੇ ਅਨੁਮਾਨੀ।

ਦਿਵਸ ਬਿਤਾਏ ਤਹਿੰਵਾ।ਹੁਤੋ ਨਿਕੇਤ ਨਾਨਕੀ ਜਹਿੰਵਾ।ਬਹੁਰ ਨਿਰਾਰਾ[1] ਹਰਮ[2] ਬਨਾਵਾ । ਸਰਬ ਰੁਤਿਨ ਮਹਿੰ ਸੁਭਗ[3] ਸੁਹਾਵਾ ॥ ੫੫ ॥ ਭਾਂਜਨ[4] ਆਦਿ ਸੌਜ[5] ਜੋ ਚਹੀਆ । ਸਭਿ ਅਨਵਾਇ ਧਰੀ ਘਰ ਮਹੀਆ। ਸਰਪੀ[6] ਸਿਤਾ[7] ਅੰਨ ਜੋ ਨੀਕੇ । ਆਨਿ ਧਰੇ ਸਭਿ ਭਾਵਤਿ ਜੀਕੇ ॥੫੬॥ ਦੋਹਰਾ ॥ ਕੰਚਨ[8] ਭੂਖਨ ਨਗ ਜਟੇ[9] ਪਹਿਰਾਏ ਘਰਿਵਾਇ[10] । ਹਰਖੀ ਉਰ ਬਹੁ ਨਾਨਕੀ ਭ੍ਰਾਤਾ[11] ਭੌਨ[12] ਬਸਾਇ ॥੫੭॥ ਚੌਪਈ॥ ਕਮਲ ਬਦਨ ਨਿਜ ਸਦਨ ਨ ਆਵਹਿੰ । ਆਪਨ ਪਰ[13] ਨਿਸ[14] ਦਜੋਸ[15] ਬਿਤਾਵਹਿੰ । ਜੋ ਕਬਿ ਆਵਹਿੰ ਦੀਨਨ ਨਾਥਾ । ਭਨਤਿ ਨ ਬਚਨ ਸੁਲਖਣੀ ਸਾਥਾ ॥੫੮॥ ਕਿੰਚਤ ਪ੍ਰੀਤਿ ਨ ਚਿਤ ਤੇ ਕਰਿਈਂ । ਆਨਿ[16] ਦਰਬ ਕਛੁ ਧਾਮ ਨ ਧਰਿਈਂ । ਦੀਨਨਿ ਦੇਨੋ ਦਾਨ ਦਨਾਈ[17] । ਕਰਿ ਦੁਕਾਨ ਜਗ ਰੀਤਿ ਚਲਾਈ ॥੫੯॥ ਲੇਤਿ ਭੂਰ[18] ਨਿਤ ਭੀਰ ਭਵੈਤਾ[19] । ਦੇਹਿੰ ਨਿਰਾਲਸ[20] ਸ਼੍ਰੀ ਜਗਕੈਤਾ । ਕੋ ਬਿਲੋਕ ਨਰ ਕੀਰਤਿ ਕਰਿਹੀ । ਕੋ ਇਕ ਰਿਦੈ ਅਸੂਯਾ[21] ਧਰਿਹੀ ॥ ੬੦ ॥ ਦੋਹਰਾ ॥ ਸੁਨਿ ਪਿਖਿ ਖਿਝਹਿ ਸੁਲੱਖਨੀ ਅਸ ਪ੍ਰਕਾਰ ਬਿਵਹਾਰ।–ਘਰ ਕੀ ਪੀਰ ਨ ਜਾਨਈ ਬਾਹਰ ਬਨਜੋ ਉਦਾਰ ॥੬੧॥ਚੌਪਈ॥ ਰਾਖਹਿੰ ਦਰਬ ਨ, ਖੋਇੰ ਅਕਾਜੂ। ਸਦਾ ਮੂਲ ਜੋ ਗ੍ਰਸਤਿ ਸਮਾਜੂ।ਘਰ ਕੋ ਖਰਚ ਅਨਿਕ ਬਿਧਿ ਹੋਇੰ। ਦਰਬ ਪਾਸ ਤੇ ਪੂਜਹਿੰ[22] ਸੋਇ ॥੬੨॥ ਇਨਕੇ ਮਨ ਇਹ ਬਾਤ ਨ ਕਾਈ। ਜੋ ਆਵਤਿ ਸਭਿ ਦੇਤਿ ਲੁਟਾਈ।ਧਨ ਰਾਖਨ ਨਿਜ ਉਰ ਨ ਵਿਚਾਰਾ। ਅਵਰ ਨ ਵਰਜਹਿੰ[23],ਭੇ ਅਨੁਸਾਰਾ–॥੬੩॥ ਸਦਾ ਗਿਨਤ ਗਿਨਤੀ ਇਸਭਾਂਤੀ।ਹਿਰਦੇ ਦੁਖਤਿਰਹਤਿਦਿਨ ਰਾਤੀ।ਕਬਿ ਕਬਿ ਆਇ ਨਾਨਕੀ ਪਾਸਾ। ਕਹੈ ਰੋਸ ਸੋਂ[24] ਨਿਜ ਦੁਖ ਰਾਸਾ[25]॥੬੪॥ 'ਨਿਜ[26] ਭ੍ਰਾਤਾ ਕੋ ਨਹਿੰ ਸਮਝਾਵਹਿੰ।ਗ੍ਰਿਹਸਤਿ ਕਾਜ ਇਉਂ ਕਿਉਂ ਬਨਿ ਆਵਹਿੰ? ਆਨਿ ਸਦਨ ਨਹਿੰ ਬਦਨ ਦਿਖਾਵੈਂ । ਸਰਬ ਦਰਬ ਕੋ ਬਹਿਰ ਲੁਟਾਵੈਂ'

---

[1]ਵੱਖਰਾ । [2]ਜ਼ਨਾਨਾ ਘਰ । [3]ਚੰਗਾ । [4]ਭਾਂਡੇ । [5]ਸਾਮਾਨ । [6]ਘਿਉ । [7]ਖੰਡ । [8]ਸੋਨੇ ਦੇ । [9]ਗਹਿਣੇ ਜੋ ਵਿਚ ਜੜੇ । [10]ਘੜਵਾਕੇ । [11]ਭਰਾ ਦਾ । [12]ਘਰ । [13]ਹੱਟ ਤੇ । [14]ਰਾਤ । [15]ਦਿਨ । [16]ਲਿਆਕੇ । [17]ਗਰੀਬਾਂ ਨੂੰ ਦਾਨ ਦੇਣ ਵਿੱਚ ਦਾਨਾ ਹਨ (ਯਾ ਦਾਤਾ) ਹੈਨ । [18]ਬਹੁਤ । [19]ਭੀੜ ਪਈ ਰਹਿੰਦੀ ਹੈ। [20]ਉੱਦਮ ਨਾਲ । [21]ਈਰਖਾ । [22]ਪੂਰੇ ਹੁੰਦੇ ਹਨ, ਨਿਭਦੇ ਹਨ । [23]ਹੋਰ ਭੀ ਨਹੀਂ ਮਨ੍ਹੇ ਕਰਦੇ । [24]ਗੁੱਸੇ ਨਾਲ । [25]ਸਾਰਾ ਦੁਖ । [26]ਆਪਣੇ ।

॥ ੬੫ ॥ ਸੁਨਿ ਕਰਿ ਸ਼ੂੰਨ ਨਾਨਕੀ ਬਾਨੀ। ਭਰਜਾਈ ਸਭਿ ਬਿਧਿ ਸਨਮਾਨੀ। ਮਧੁਰ ਬਚਨ ਸੋਂ ਸਿਖਵਨ ਦੀਨੀ। ਜਗਤ ਰੀਤਿ ਲਖਿ ਸਾਚੀ ਚੀਨੀ[1]॥੬੬॥ 'ਜਿਉਂ ਉਚਰਤਿ ਤਿਉਂ ਕਰੀਏ ਕਾਜੂ*। ਜਿਉਂ ਸੋ ਕਰਹਿਂ ਰਹਹੁ ਤਿਉਂ ਰਾਜੂ†।ਸਭਿ ਬਿਧਿ ਆਪ ਚਤੁਰ ਸੋ ਸਯਾਨਾ।ਕਯਾ ਸਮਝਾਵੈਂ ਨਹੀਂ ਇਯਾਨਾ॥੬੭॥ਪਤਿ ਤੇ ਤਜਹੁ ਜੁ ਮਤਿ ਪ੍ਰਤਿਕੂਲਾ[2]। ਸਦਾ ਰਿਦੇ ਸੋਂ ਰਹੁ ਅਨਕੂਲਾ। ਜੋ ਕੁਛ ਲਾਲਸ‡ ਹੋਇ ਪਦਾਰਥ। ਕਹਿ ਮੋਸੋਂ ਪੁਰਵੈਂ[3] ਸਭਿ ਸ੍ਵਾਰਥ[4]॥ ੬੮ ॥ ਜਾਨਹੁ ਭਲਾ ਕੰਤ ਅਨੁਸਾਰਾ। ਹੋਵਹਿ ਸਰਬ ਭਾਂਤਿ ਸੁਖਕਾਰਾ[5]। ਮਧੁਰ[6] ਗਿਰਾ[6] ਕੀ ਸੀਖ ਸੁਨੀ ਜਬ। ਭ੍ਰੁਸ਼ਨ[7] ਭਈ ਸੁਲਖਨੀ ਮੁਖ ਤਬ॥੬੯॥ ਦੋਹਰਾ॥ ਸਦਨ ਗਈ ਪੁਨਿ ਆਪਨੇ ਮਨ ਸਚਿੰਤ[8] ਨਿਤ ਹੋਇ। ਸਮਾਂ ਬਿਤਾਵਨ ਕਿਤਿਕ ਕਯ ਮੁਖ ਤੇ ਭ੍ਰੁਸ਼ਨ ਹੋਇ ॥੭੦॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸੁਲਤਾਨ ਪੁਰਿ ਆਵਨ' ਪ੍ਰਸੰਗ ਬਰਨਨ ਨਾਮ ਚੌਬੀਸਮੋਂ ਅਧਜਾਯ ॥ ੨੪ ॥

੨੫ [ਸਰਸ੍ਵਤੀ ਮੰਗਲ। ਮੂਲੇ ਤੇ ਚੰਦੇ ਰਾਣੀ ਦਾ ਆਕੇ ਗੁੱਸੇ ਹੋਣਾ]

ਦੋਹਰਾ ॥ ਚੰਦ ਬਦਨ, ਸੁਮਤੀ ਸਦਨ, ਕੁਮਤਿ ਨਿਕਦਨ ਉਦਾਰ।
ਰੂਪ ਉਮਾ ਬਾਨੀ ਰਮਾ ਤਾਂਕੋ ਨਮੋ ਹਮਾਰ ॥ ੧ ॥

ਬਦਨ=ਮੂੰਹ। ਸੁਮਤਿ=ਸ੍ਰੇਸ਼ਟ ਬੁੱਧਿ। ਸਦਨ=ਘਰ।
ਉਮਾ=ਪਾਰਬਤੀ, ਦੁਰਗਾ।
ਬਾਨੀ=ਬਾਣੀ, ਵਾਕਜ ਦੀ ਦੇਵੀ, ਸਰਸ੍ਵਤੀ, ਸਾਰਦਾ।
ਰਮਾ=ਲੱਛਮੀ। ਰੂਪ ਉਮਾ ਬਾਣੀ ਰਮਾ=ਜਿਸਦਾ ਸਰੂਪ ਹੈ ੧ ਉਮਾ ੨ ਬਾਣੀ ੩ ਰਮਾ ਅਰਥਾਤ ਜੁੱਧ ਦੀ ਦੇਵੀ, ਵਿਦਯਾ ਦੀ ਦੇਵੀ, ਤੇ ਸੁਭਾਗਤਾ ਦੀ ਦੇਵੀ। ਜਿਸਦੇ ਸਰੂਪ ਵਿਚ ਤਿੰਨ ਮੰਡਲ ਹਨ- ਬੀਰਤਾ, ਵਿਦਯਾ, ਪ੍ਰਾਪਤੀ§।

ਅਰਥ—ਚੰਦ੍ਰਮਾ (ਵਰਗੇ ਸੁਹਣੇ) ਮੁਖੜੇ ਵਾਲੀ, ਸ੍ਰੇਸ਼ਟ ਬੁੱਧੀ ਦਾ ਘਰ, ਖੋਟੀ ਬੁੱਧੀ ਦੇ ਕੱਟ ਸਿੱਟਣ ਵਾਲੀ ਤੇ ਉਦਾਰ ਹੈ, (ਹਾਂ) ਜਿਸਦਾ ਸਰੂਪ ਹੈ:- ਵਿੱਦਯਾ, ਬੀਰਤਾ ਤੇ ਪ੍ਰਾਪਤੀ, ਉਸ ਨੂੰ ਸਾਡੀ ਨਮਸਕਾਰ ਹੋਵੇ।

ਭਾਵ—ਏਥੇ ਫੇਰ ਕਵਿ ਜੀ ਨੇ ਸਰਸ੍ਵਤੀ ਆਵਾਹਨ ਕੀਤਾ ਹੈ ਅਰ ਉਸ ਦਾ ਰੂਪ ਦੱਸਿਆ ਹੈ, ਵਿਦਯਾ, ਬੀਰਤਾ, ਤੇ ਪ੍ਰਾਪਤੀ। ਉਸ ਦੀ ਸੁੰਦਰਤਾ ਜਮਾਲ ਵਾਲੀ

[1]ਸੱਚੀ ਸਮਝੀ। [2]ਉਲਟ। [3]ਪੂਰੀ ਕਰਾਵਾਂਗੀ (ਮੈਂ)। [4](ਤੇਰੀ) ਲੋੜ। [5]ਮਿੱਠੀ। [6]ਬਾਨੀ। [7]ਚੁੱਪ। [8]ਚਿੰਤਾਵਾਨ।

*ਪਾਃ—ਕਾਜਾ। †ਪਾਃ—ਜਿਉਂ ਸ਼ਹੁ ਰਹੈ ਰਹਹੁ ਤਿਉਂ ਰਾਜਾ।
‡ਪਾਃ—ਜਿ ਕੁਛ ਲਾਲਸਾ। §ਉਮਾ ਤੋਂ—ਤਮੋ ਗੁਣ, ਰਮਾ ਤੋਂ—ਸਤੋ ਗੁਣ, ਤੇ ਬਾਣੀ ਤੋਂ—ਰਜੋ ਗੁਣ, ਭਾਵ ਭੀ ਕੱਢਣ ਦਾ ਜਤਨ ਕੀਤਾ ਜਾਂਦਾ ਹੈ।

ਅਰਥਾਤ ਠੰਢੀ ਠੰਢੀ ਪਜਾਰੀ ਪਜਾਰੀ ਐਉਂ ਦੱਸੀ ਹੈ ਕਿ ਉਹ ਚੰਦਰਮਾ ਵਰਗੀ ਸੀਤਲ ਸੁੰਦ੍ਰਤਾ ਵਾਲਾ ਮੁਖੜਾ ਰਖਦੀ ਹੈ ਤੇ ਨੇਕ ਮਤ ਦੀ ਦਾਤੀ ਹੈ। ਇਹ ਗੁਣ ਦੱਸਕੇ ਫੇਰ ਉਸ ਦਾ ਜਲਾਲ ਦਾ ਗੁਣ (ਤੇਜਮਯ) ਵਰਣਨ ਕਰਦੇ ਹਨ ਕਿ ਓਹ ਖੋਟੀ ਬੁੱਧੀ ਨੂੰ ਜੜ੍ਹੋਂ ਪੁੱਟਣ ਵਾਲੀ ਹੈ; ਤੀਸਰਾ ਗੁਣ ਉਸ ਦਾ ਉਦਾਰਤਾ ਦੱਸਦੇ ਹਨ ਕਿ ਉਦਾਰ ਹੈ। ਇਹ ਸੁੰਦਰਤਾ ਦਾ ਸ਼ੁਭ ਗੁਣ ਜਲਾਲ ਤੇ ਜਮਾਲ ਦਾ ਮਿਲਵਾਂ ਹੈ। ਉਦਾਰਤਾ ਵਿੱਚ ਤੇਜ ਭੀ ਹੁੰਦਾ ਹੈ ਤੇ ਸੀਤਲਤਾ ਭੀ ਹੁੰਦੀ ਹੈ। ਅੱਗੇ ਚੱਲਕੇ ਉਸ ਨੂੰ ਇਸ ਕਰਕੇ ਤਿੰਨਾਂ ਨਾਵਾਂ ਤੋਂ ਯਾਦ ਕਰਦੇ ਹਨ, ਜਿਨ੍ਹਾਂ ਵਿੱਚ ਤਿੰਨਾਂ ਉੱਪਰ ਕਹੇ ਗੁਣਾਂ ਦੀ ਸੰਭਾਵਨਾ ਹੈ।

ਉਮਾ—ਤੇਜਮਯ ਵਜਕਤੀ ਦਾ ਵਾਚਕ ਹੈ, ਜੋ ਖੋਟੀ ਬੁਧਿ ਦੂਰ ਕਰਦੀ ਹੈ।

ਬਾਨੀ—ਸ਼ਾਂਤਮਯ ਵਜਕਤੀ ਹੈ ਜੋ ਸ੍ਰੇਸ਼ਟ ਬੁੱਧੀ ਸਫੁਰਣ ਕਰਵਾਉਂਦੀ ਹੈ।

ਰਮਾ—ਦਾਨਮਯ ਵਜਕਤੀ ਹੈ ਜੋ ਉਦਾਰਤਾ ਵਾਲੀ ਹੋਣ ਕਰਕੇ ਵਰਦਾਤੀ ਹੈ।

ਪਿਛਲੇ ਆਏ ਸ਼ਾਰਦਾ ਆਵਾਹਨਾ ਤੇ ਇਸ ਤੋਂ ਸੰਸਾ ਨਹੀਂ ਰਹਿ ਜਾਂਦਾ ਕਿ ਕਵਿ ਜੀ ਜਦ ਅਪਣੇ ਕਵਿ ਤਰੰਗ ਵਿੱਚ ਕਵਿਤਾ ਦੀ ਸ਼ਕਤੀ ਨੂੰ ਯਾਦ ਕਰਦੇ ਹਨ ਤਾਂ ਉਸ ਨੂੰ ਤੇਜਮਯ, ਵਰਦਾਤੀ ਦੇ ਵਿਦਜਾ ਦਾਤੀ ਇਕ ਰੂਪ ਵਿੱਚ ਮੰਨਦੇ ਹਨ। ਵਖ ਵੱਖ ਦੇਵੀਆਂ ਦਾ ਆਵਾਹਨ ਨਹੀਂ ਕਰਦੇ। ਇਹ ਗੱਲ ਅਗਲੇ ਦੋ ਅਧਜਾਵਾਂ ਦੇ ਮੰਗਲਾਂ ਤੋਂ ਬੀ ਸਪਸ਼ਟ ਹੋ ਜਾਂਦੀ ਹੈ, ਕਿ ਉਥੇ ਇਹੋ ਸ਼ਾਰਦਾ ਦਾ ਆਵਾਹਨ ਜਾਰੀ ਹੈ, ਤੇ ਓਹ ਇਸੇ ਨੂੰ ਸਰਸ੍ਵਤੀ ਰੂਪ ਕਰਕੇ ਵਰਣਨ ਕਰਦੇ ਹਨ। ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਅਸ ਪ੍ਰਕਾਰ ਕਛੁ ਸਮਾਂ ਬਿਤਾਯੋ। ਮਿਲਿਨ ਹੇਤ ਤਬ ਮੁਲਾ ਆਯੋ। ਸਦਨ ਸੁਤਾ[1] ਕੇ ਪ੍ਰਵਿਸ਼ਨੋ ਜਬ ਹੀ। ਉਮਗਯੋ ਨੇਹੁ ਅਧਿਕ ਮਨ ਤਬਹੀ ॥੨॥ ਉਠੀ ਸੁਲਖਣੀ, ਲੋਚਨ[2] ਨੀਰਾ[3]। ਭਰਿ ਆਵਾ, ਉਰ ਭਈ ਅਧੀਰਾ। ਪਿਤ ਸੋਂ ਮਿਲਿ ਰੋਵਨ ਬਹੁ ਲਾਗੀ॥ ਮਨ ਦੁਖ ਤੇ ਜਨੁ ਕਰੁਨਾ ਪਾਗੀ[4] ॥ ੩ ॥ ਅੱਸ਼ਪਾਤ[5] ਸੋਂ[6] ਚੀਰ[7] ਭਿਗੋਵਾ[8]। ਜਨੁ[9] ਦੁਖ ਅਪਨੋ ਮਲਿਮਲਿ ਧੋਵਾ। ਬੈਹੁਰ ਬੈਸ ਕਰਿ[10] ਪਿਤਾ ਬਸਾਵਾ। ਨਿਜ ਦੁਖ ਕ੍ਰਮ ਕ੍ਰਮ ਸਭਿਹਿ ਸੁਨਾਵਾ ॥੪॥ ਮੋਚਤਿ ਲੋਚਨ ਬ੍ਰੂੰਦਨ ਨੀਰਾ[11]*। ਕਹਤਿ ਬਚਨਕੋ ਹੋਤਿ ਅਧੀਰਾ[12]। 'ਸੁਨਿ ਪਿਤ ਭਲੇ ਸੰਗ ਹੌਂ ਲਾਈ। ਜਿਹ ਨਿਕੇਤ ਕੀ ਚਿੰਤ ਨ ਕਾਈ ॥੫॥ ਕਰਿ ਸਨਬੰਧ ਛੋਭ ਤੁਮ ਦੀਨੀ॥ਪੂਰਬ

[1]ਪੱਤ੍ਰੀ ਦੇ ਘਰ ਵਿਚ। [2]ਅੱਖਾਂ ਵਿੱਚ। [3]ਜਲ। [4]ਕਰੁਨਾ ਰਸ ਵਿੱਚ ਭਿੱਜਕੇ ਭਾਵ ਰੋ ਕੇ। [5]ਹੰਝੂ ਭਿੱਗਣ। [6]ਨਾਲ। [7]ਕਪੜਾ। [8]ਭਿੱਜ ਗਿਆ। [9]ਮਾਨੋ। [10]ਆਪ ਬਹਿਕੇ। [11]ਛਡਦੇ ਹਨ ਨੈਣ ਪਾਣੀ ਦੀਆਂ ਬੂੰਦਾਂ। [12]ਬੇ-ਹੌਸਲਾ।

*ਪਾ:—ਪੋਂਛਤ ਲੋਚਨ, ਬੰਦ ਨ ਨੀਰਾ—ਅੱਖੀਆਂ ਪੂੰਝਦੀ ਹੈ, ਪਰ ਪਾਣੀ ਬੰਦ ਨਹੀਂ ਹੁੰਦਾ।

ਜਨਮ ਕਰਮ ਮੈਂ ਹੀਨੀ। ਮਾਸ[1] ਏਕ ਦੋ ਬਹਿਰ ਬਿਤਾਵਹਿ। ਕਬਿ ਨ ਸਦਨ ਮਹਿ ਬਦਨ[2]ਦਿਖਾਵਹਿ ॥੬॥ ਜਿਉਂ ਨਿਸਿ ਬਸੈ ਆਨ ਪਰਦੇਸੀ। ਉਰ ਨਿਰਮੋਹ ਰੀਤਿ ਤਿਹ ਤੈਸੀ। ਅਨਗਨ ਧਨ ਆਪਨ[3] ਪਰ ਆਵਹਿ। ਸਰਬ ਸਦਨ ਤੇ ਬਹਿਰ ਲੁਟਾਵਹਿ॥੭॥ ਸੁਤੈ ਕ੍ਰਿੱਤ ਕੋ ਕਰਤਿ ਨਿਸ਼ੰਕਾ। ਕੋ ਸਮਝਾਇ ਨ, ਰਹੈਂ ਸਸ਼ੰਕਾ[*]। ਗ੍ਰਿਸਤਿ ਰੀਤਿ ਤੇ ਨੀਤ ਕੁਢਾਲੀ[4]। ਮਾਨਹੁ ਬਨਜੋ ਫਜ਼ੂਲਿਨ ਸਾਲੀ[5]॥੮॥ ਮੇਲੀ ਸਦਾ ਬਿਸ਼ਾਲ[6] ਫਕੀਰਨ। ਘਰਕੀ ਬੂਝਹਿ[7] ਪੀਰ[8] ਅਪੀਰ[9] ਨ। ਨਹਿੰ ਰੰਚਕ ਭਰ ਮਮ ਸਤਿਕਾਰਾ। ਸਹੋਂ ਰਿਦੈ ਸਦਹੀ ਦੁਖ ਭਾਰਾ[7] ॥੯॥ ਸੁਨਤਿ ਸੁਤਾ ਕੇ ਬੈਨ ਦੁਖਾਰੇ ॥ ਮੂਲੇ ਅੱਸ਼ੂ ਲੋਚਨ[10] ਡਾਰੇ[11]।ਜਰ ਬਰ[12]ਗਯੋ ਰਿਦੈ ਕੇ ਮਾਂਹੀ। ਅਧਿਕ ਰੋਸ ਕਰਿਕੈ ਪਛੁਤਾਹੀ॥੧੦॥ਕਾਲੂ ਕਨਾ[13] ਮੂਲਾ ਜੋ ਕ੍ਰੋਧੀ। ਨਹਿੰ ਜਾਨਹਿ ਸ਼੍ਰੀ ਨਾਨਕ ਸੋਧੀ[14]। ਰਿਦੈ ਸੁਤਾ ਕੇ[15] ਧੀਰਜ ਦੀਨਾ। ਉਠਜੋ ਆਪ ਰਿਸਿ ਮੈਂ ਮਨ ਲੀਨਾ ॥੧੧॥ ਗਯੋ ਜਰਾਮ ਪਾਸ ਤਤਕਾਲਾ। ਮੁਖ ਬੋਲਤਿ ਦੁਰਬਾਕ ਬਿਸਾਲਾ। ਤਿਹ ਛਿਨ ਸ਼੍ਰੀ ਨਾਨਕ ਜੈਰਾਮਾ। ਬੈਸੇ ਏਕ ਥਾਨ ਅਭਿਰਾਮਾ[16] ॥ ੧੨ ॥ ਜਬਹਿ ਬਿਲੋਕਜੋ ਮੂਲਾ ਆਵਾ। ਸਨਮਾਨਜੋ ਆਸਨ ਬੈਸਾਵਾ। ਬੈਸਤਿ ਬੋਲਜੋ ਗਿਰਾ ਕਠੋਰਾ। 'ਸੁਨਿ ਜਰਾਮ ਤੂ ਦੁਸ਼ਮਨ ਮੋਰਾ ॥੧੩॥ ਪੂਰਬ ਜਨਮ ਸ਼ੱਤ੍ਰੁਤਾ ਤੇਰੀ। ਯਾਂਤੇ ਦਸ਼ਾ[17] ਕਰੀ ਅਸ ਮੇਰੀ।ਯਹਿ ਜੋ ਸਦਾ ਫਕੀਰਨ ਸੰਗੀ। ਤਾਂਕੇ ਹੇਤ ਸੁਤਾ[18] ਮੁਰਿ[19]† ਮੰਗੀ ॥੧੪॥ ਬਨਹਿ ਫਕੀਰ ਏਕ ਦਿਨ ਮਾਂਹੀ। ਰੁਚਿਤਿ ਕਰਹਿ[20]ਸਭਿ ਸੀਸੈ ਨਾਂਹੀ। ਜਾਂਕੋ ਜਾਂਸੋਂ ਲਾਗਜੋ ਹੇਤਾ। ਬਨਤਿ ਸੁ ਤਸ[21],ਕਹਿੰ ਸੁਮਤਿ-ਨਿਕੇਤਾ[22] ॥ ੧੫ ॥ ਜੇ ਹੌਂ ਲੱਛਨ ਜਾਨਤਿ ਐਸੇ। ਸੁਤਾ ਸਬੰਧ ਕਰਤਿ ਕਹੁ ਕੈਸੇ। ਆਪਨ[23] ਪਰ ਆਵਤਿ ਬਹੁ ਦਰਬਾ। ਬਾਦ[24] ਲੁਟਾਇ ਫਕੀਰਨ ਸਰਬਾ ॥੧੬॥ਪੂਰਬ ਜਨਮ ਕਰੇ ਅਘ[25]ਭਾਰੀ।ਭਯੋ ਜਮਾਤਾ[26]

---

[1]ਮਹੀਨਾ। [2]ਮੁਖ। [3]ਹੱਟੀ ਪਰ। [4](ਸਭ) ਡਰਦੇ ਰਹਿੰਦੇ ਹਨ। [5]ਉਲਟੇ ਤਰੀਕੇ ਵਾਲਾ। [6]ਫਜ਼ੂਲੀਆਂ ਦਾ ਘਰ। [7]ਬਹੁਤਾ। [8]ਪੁਛਦੇ ਨਹੀਂ। [9]ਦੁਖ। [10]ਸੁਖ। [11]ਅੱਖਾਂ ਤੋਂ। [12]ਡੇਗੇ। [13]ਸੜ ਬਲ। [14]ਕਾਲੂ ਕੀਹ ਸੀ। [15]ਖਬਰ। [16]ਧੀ ਦੇ। [17]ਸੁੰਦਰ। [18]ਹਾਲਤ। [19]ਧੀ। [20]ਮੇਰੀ। [21]ਜਿਧਰ ਰੁਚੀ ਹੈ ਉਹੀ ਕੰਮ ਕਰੇਗਾ। [22]ਤੈਸਾ। [23]ਬੁਧੀਮਾਨ ਕਹਿੰਦੇ ਹਨ। [24]ਹੱਟ। [25]ਬਿਰਥਾ। [26]ਪਾਪ। [27]ਜੁਆਈ।

*ਪਾ:–ਰਹੈਂ ਨਿਸ਼ੰਕਾ। †ਪਾ:–ਮੁਖਿ।

ਤੋ ਦੁਖਕਾਰੀ। ਨੈਕ ਨ ਮਮ ਤਨਿਯਾ[1] ਸਨਮਾਨਾ। ਕਿਨਹਿ ਨ ਸਮ-
ਝਾਯੋ, ਕਸ਼ਾ ਜਾਨਾ॥ ੧੭॥ ਭਈ ਦੀਨ ਨਿਤ ਰਹਤਿ ਦੁਖਾਰੀ। ਮਮ
ਆਗੇ ਨਿਜ ਬ੍ਰਿਥਾ[2] ਉਚਾਰੀ[3]। ਉਪਾਲੰਭ[4] ਨਿਸ਼ਠੁਰ[5] ਯੁਗ ਸ਼ਾਨੀ[6]।
ਸੁਨੀ ਜਰਾਮ ਸ਼ੋਨ[7] ਸਭਿ ਬਾਨੀ॥੧੮॥ 'ਮਹਿਤਾ ਜੀ! ਨਾ ਕੀਜੈ ਰੋਸੂ।
ਦੋਸ਼ ਅਰੋਪਹੁ[8] ਨਹਿੰ ਬਿਨ ਦੋਸ਼ੂ। ਕਿਸੂ ਵਸਤੁ ਕੀ ਕਮੀ ਨ ਆਜੂ। ਦਯੋ
ਬਿਧਾਤਾ ਸਰਬ ਸਮਾਜੂ॥ ੧੯॥ ਅਸਨ ਬਸਨ ਭੂਖਨ ਧਨ ਭਾਰੀ।
ਖਰਚਹਿ ਖਾਵਹਿ ਸੁਤਾ ਤੁਮਾਰੀ। ਜਾਂਹਿ ਵਸਤੁ ਕੋ ਕਾਜ ਜੁ ਊਰਾ[9]।
ਉਚਰਹੁ[10] ਆਪ ਕਰੋ ਮੈਂ ਪੂਰਾ'॥੨੦॥ ਮਧੁਰ[10] ਬਿਨੈ ਪਰਸੰਸਾ ਸਾਲੀ[11]
ਸੁਨਿ ਮੂਲਾ ਭਾ ਸੀਤਲ ਚਾਲੀ। ਹੁਤੋ ਕ੍ਰੋਧ ਮਨ ਪਾਵਕ[12] ਜੈਸੇ। ਬਚਨ
ਜਰਾਮ ਮਿਲੇ ਜਲ ਤੈਸੇ॥੨੧॥ ਕਮਲਨੈਨ ਮੁਖ ਤੂਸ਼ਨ ਰਾਖੀ। ਜਾਨਿ
ਜਨਕ ਸਮ[13] ਗਿਰਾ ਨ ਭਾਖੀ। ਇਕ ਨਿਸ ਬਸਿਕਰਿ[14] ਸੁਤਾ ਅਵਾਸਾ।
ਦਈ ਧੀਰ ਕਹਿਕਰਿ 'ਸੁਖਰਾਸਾ'[15]॥ ੨੨॥ ਪੁਨ ਗਮਨਜੋ ਨਿਜ ਨਗਰ
ਮਝਾਰਾ।ਸਭਿ ਬ੍ਰਿਤਾਂਤ ਢਿਗ ਪਤਿਨਿ[16] ਉਚਾਰਾ।ਕੇਤਿਕ ਦਸੋਸ ਬਿਤੀਤੇ
ਜਬਹੀ। ਆਈ ਚੇਦੋਰਾਨੀ ਤਬ ਹੀ॥੨੩॥ਮਿਲੀ ਸੁਤਾ ਸੋਂ ਨੇਹੁ ਘਨੇਰਾ।
ਰੋਦਨ ਕਰਤਿ ਨੈਨ ਜਲਗੇਰਾ।ਬੋਲਤਿ ਬਚਨਹਿ ਹੋਇ ਦੁਖਾਰੀ। 'ਹੇ ਬਿ-
ਧਿ[17]!ਕਿਉਂ ਸਿਰਜੀ ਜਗ ਨਾਰੀ॥੨੪॥ ਪਰਾਧੀਨ ਨਿਤ ਦੁਸਹਿ[18]ਕਲੇਸ਼ਾ।
ਲੋਕਰਿ ਜਨਮਤਿ ਸਭਿਹਿ ਅੰਦੇਸ਼ਾ[19]। ਬੈਸ ਸੁਲਖਨੀ ਕਰਿ ਉਰ ਧੀਰਾ।
ਕਹਿਨ ਲਗੀ ਨਿਜ ਦੁਖ ਗੰਭੀਰਾ॥੨੫॥ 'ਸੁਨਹੁ ਮਾਤ ਪਤਿ ਕੀ ਵਿ-
ਪਰੀਤਾ[20]। ਦਰਬ ਸਰਬ ਬਾਦਹਿ ਖ੍ਵੈ ਨੀਤਾ[21]। ਕਬਿ ਕਬਿ ਸਦਨਹਿ
ਬਦਨ ਦਿਖਾਵਾ। ਆਪਨ[22] ਪਰ ਦਿਨਰੈਨ[23] ਬਿਤਾਵਾ॥੨੬॥ ਗ੍ਰਿਹਸਤੀ
ਰੀਤਿ ਨ ਭਾਮੈ ਏਕਾ। ਧਨ ਮੰਚਨ ਤੇ ਆਦਿ ਅਨੇਕਾ[24]। ਸੁਨਤਿ ਸੁਤਾ
ਬਚ[25]ਚੰਦੋਰਾਨੀ। ਭਈ ਕ੍ਰੋਧ ਕੋ ਮਤਿ ਗਲਤਾਨੀ॥੨੭॥ ਗਵਨੀ[26]ਸਦਨ
ਨਾਨਕੀ ਜਹਿੰਵਾ। ਕੁਸ਼ਲ ਪ੍ਰਸ਼ਨ[27]ਕਰਿ ਬੈਸੀ ਤਹਿੰਵਾ। ਕ੍ਰੋਧ ਕੀਏ ਪੁਨਿ

---

[1]ਪੁੱਤ੍ਰੀ ਦਾ। [2]ਪੀੜਾ। [3]ਉਲਾਂਭੇ ਤੇ। [4]ਕਠੋਰਤਾ। [5]ਦੋਹਾਂ ਨਾਲ ਮਿਲੀ ਹੋਈ ਬਾਣੀ। [6]ਕੰਨੀ। [7]ਲਗਾਵੇ। [8]ਊਣਾ। [9]ਆਖੋ। [10]ਮਿੱਠੀ। [11]ਉਸਤਤ ਦਾ ਘਰ। [12]ਅੱਗ। [13]ਪਿਤਾ ਤੁਲ। [14]ਰਹਿਕੇ। [15]ਸਾਰੇ ਸੁਖ ਪ੍ਰਾਪਤ ਹੋਣ ਤੈਨੂੰ। [16]ਪਤਨੀ ਦੇ ਪਾਸ। [17]ਬਿਧਾਤਾ। [18]ਅਸਹਿ। [19]ਫਿਕਰ। [20]ਬੇ-ਪ੍ਰੀਤੀ। (ਅ) ਪੁੱਠੀ ਗਲ। [21]ਗਵਾਉਂਦਾ ਹੈ ਨਿੱਤ। [22]ਹੱਦ। [23]ਰਾਤ ਦਿਨ। [24]ਵਾਕ। [25]ਗਈ। [26]ਸੁੱਖ ਪੁੱਛਕੇ।

ਬੋਲੀ ਬੈਨਾ। 'ਤੁਮ ਉਰ ਡਰ ਪਰਮੇਸ਼ੁਰ ਹੈ ਨਾ ॥੨੮॥ ਕਿਸ ਪ੍ਰਕਾਰ ਕੋ ਠਾਨਜੋ ਮਤਾ। ਦਾਸੀ ਜਿਉਂ ਰਾਖੀ ਮਮ[1] ਸੁਤਾ। ਨਿਜ ਭ੍ਰਾਤਾ ਕੋ ਨਹਿੰ ਸਮਝਾਵਹਿੰ। ਸਰਬ ਦਰਬ ਕੌ ਵਹਿਰ ਲੁਟਾਵਹਿ ॥੨੯॥ ਤੁਮਰੇ ਸਰਸ[2] ਨ ਹਿਰਦੈ ਕੋਈ। ਜਿਹਠਾਂ ਦੁਖੀ ਸੁਤਾ ਮਮ ਹੋਈ। ਨਾਤਾ ਤਬ ਜਰਾਮ ਕਰਿਵਾਯਾ। ਅਬ ਤਿਹ ਕੋ ਨਹਿੰ ਕਿਉਂ ਸਮਝਾਯਾ?॥੩੦॥ਦੋਹਰਾ॥ਆਨਿ ਸਦਨ ਸੁਧਿ ਲੇਤਿ ਨਹਿੰ,ਆਨਨ[3]ਕਹੈ ਨ ਬੈਨ।ਦਰਬ ਨ ਰਾਖਹਿਨਿਕਟਿ ਕਛੁ ਰਿਦੈ ਵਿਖੇ ਕਛੁ ਭੈ ਨ[4] ॥ ੩੧ ॥ ਚੌਪਈ ॥ ਗਿਰਾ ਨਾਨਕੀ ਸ੍ਰੌਨਨ[5] ਸੁਨੀ। ਸਠ ਕਰ ਮਾਨਿਕ[6] ਤਿਉਂ ਬਿਧਿ ਗੁਨੀ[7]। ਬੋਲੀ ਮ੍ਰਿਦੁਲ ਮਾਧੁਰੀ ਬਾਨੀ। 'ਸੁਨਿ ਮਾਸੀ ! ਤੂੰ ਪਰਮ ਸਯਾਨੀ ॥ ੩੨ ॥ ਕਿਆ ਸਮਝਾਵੋਂ ਮੈ ਭਲਿ ਬਾਤਾ। ਕੋ ਕੁਕਰਮ ਨਹਿ ਕਰਿਹੀ ਭ੍ਰਾਤਾ।ਤਸਕਰ[8] ਸੰਗਿ ਨ ਕਰਹਿ ਸਤੇਈਂ[9]।ਜੂਪ ਨ ਖੇਲਤਿ[10],ਸੁਰਾ[11] ਨ ਪੋਈ[12]॥੩੩॥ਪਰ ਨਾਰਿਨ ਸੋ ਨਹਿੰ ਬਿਭਚਾਰੀ[13]। ਬਿਸ਼ੈ ਬਾਸ਼ਨਾ ਉਰ ਤੇ ਟਾਰੀ। ਲੋਭੀ, ਕ੍ਰੋਧੀ,ਲੰਪਟ ਨਾਂਹੀ। ਸੁਪਨ[14] ਬਿਕਾਰ[15] ਨ ਮਨ ਉਪਜਾਹੀਂ ॥ ੩੪ ॥ ਅਸ ਕੁਕਰਮ ਮਹਿੰ ਸੋਦਰ[16]ਹੇਰੋਂ[17]। ਤਉ ਸਮਝਾਵਨ ਬਨਿ ਹੈ ਮੋਰੋ। ਭਲੋ ਬਿਲੋਕਹੁੰ[18] ਤਾਂਹਿ ਸੁਭਾਊ। ਜਿਹ ਮਹਿੰ ਰੰਚਕ ਦੋਸ਼ ਨ ਕਾਊ ॥੩੫॥ ਮਹਾਂ ਸੁਸ਼ੀਲੰ ਕਰੁਨਾ-ਖਾਨੀ[19]।ਆਸਨ ਬਸਨ ਰੰਕਨ ਕੋ ਦਾਨੀ।ਪਰਦੁਖ[20]ਪਿਖਿ[21] ਨਹਿੰ ਜਾਤਿ ਸਹਾਰਾ। ਸੁਖਦਾਨੀ ਜਿਉਂ ਬ੍ਰਿਖ ਉਪਕਾਰਾ[22] ॥੩੬॥ਆਤਪ[23] ਤਪਤੋ[24] ਸਿਰ ਪਰ ਲੇਤਾ। ਕਰ ਛਾਯਾ ਪੰਖੀ[25] ਸੁਖਦੇਤਾਇਉਂ ਕਰਿਕੈ ਨਿਜ ਹਾਥ ਕਮਾਈ। ਸਭਿ ਸੰਤਨ ਕੋ ਦੇਤਿ ਖੁਆਈ ॥੩੭॥ ਮਨਹੁ ਭਗਤਿ[26]ਨਿਜ ਧਰਨੋ ਸਰੂਪਾ। ਕਿਧੌਂ[27] ਗਜਾਨ[28] ਤਨ ਕੀਨ[29] ਅਨੂਪਾ[30]। ਜੇਕੋ ਨੀਕੇ[31] ਕਰਮਨ ਲਾਗਾ। ਤਿਹ ਹੋਰਹਿ[32] ਸੋ ਹੋਤਿ ਕੁਭਾਗਾ॥੩੮॥ ਧੰਨਭਾਗ ਤੁਮ

---

[1]ਮੋਰੀ। [2]ਜੇਹਾ। [3]ਮੁਖੋਂ। [4]ਡਰ ਨਹੀਂ ਕੋਈ। [5]ਕੰਨੀਂ। [6](ਜਿਵੇਂ) ਮੂਰਖ ਦੇ ਹੱਥ ਵਿਚ ਮਾਣਕ ਹੋਵੇ। [7](ਚੰਦੋ ਦੀ) ਹਾਲਤ ਇਉਂ ਦੀ ਸਮਝੀ। [8]ਚੋਰ। [9]ਚੋਰੀ। [10]ਜੂਆ ਨਹੀਂ ਖੇਡਦਾ। [11]ਸ਼ਰਾਬ। [12]ਨਹੀਂ ਪੀਂਦਾ। [13]ਮਾੜੇ ਆਚਾਰ ਵਾਲਾ। [14]ਸੁਪਨੇ ਵਿਚ ਭੀ। [15]ਮਾੜਾ ਕੰਮ। [16]ਭਿਰਾ ਨੂੰ। [17]ਜੇ ਵੇਖਾਂ। [18]ਵੇਖਦੀ ਹਾਂ। [19]ਕਿਰਪਾ ਦੀ ਖਾਣ। [20]ਪਰਾਇਆ ਦੁਖ। [21]ਵੇਖਕੇ। [22]ਜਿਵੇਂ ਉਪਕਾਰੀ ਬ੍ਰਿੱਛ ਹੁੰਦਾ ਹੈ। [23]ਧੁੱਪ। [24]ਤੱਪਸ਼। [25]ਪੰਛੀਆਂ ਨੂੰ। [26]ਭਗਤੀ ਨੇ। [27]ਯਾ। [28]ਗਜਾਨ ਨੇ। [29]ਸਰੀਰ ਧਾਰਿਆ ਹੈ। [30]ਸੁਹਣਾ। [31]ਚੰਗੇ। [32]ਉਸ ਨੂੰ ਜੋ ਹੋਕੇ।

ਕਰੈ ਬਿਧਾਤਾ। ਜਿਨ ਕੋ ਐਸੋ ਬਨਜੋ ਜਮਾਤਾ[1]। ਅਨਿਕ ਕੁਲਨ ਕੋ ਕਰਹਿ ਉਧਾਰਾ। ਸ਼ਾਂਤਿ ਰੂਪ, ਕਿਯ ਨਾਸ਼ ਵਿਕਾਰ॥੩੯॥ ਜਾਂਕੇ ਸਰਸ[2] ਉਦਾਰ ਨ ਕੋਊ। ਪਸਰਜੋ ਸੁਜਸ ਸਰਬ ਦੁਖ ਖੋਊ। ਕਬਹਿ ਨ ਘਾਟਾ ਲੇਖੇ ਆਵਾ। ਅਨਿਕ ਵਾਰ ਬਾਧੋ[3] ਬਹੁ ਪਾਵ॥੪੦॥ਪੁਨਿ ਤੁਮ ਭਾਖਤਿ[4]–ਸੁਤਾ ਹਮਾਰੀ। ਸਰਬ ਬਾਤ* ਤੇ ਰਹਿਤਿ ਦੁਖਾਰੀ–। ਕਹਿਯੇ ਕੌਨ ਪਦਾਰਥ ਹੀਨੀ? ਜਾਂਤੇ ਦੁਖੀ ਸੁਤਾ ਨਿਜ ਚੀਨੀ[5]॥੪੧॥ ਸਰਬ ਵਸਤੁ ਭ੍ਰਾਤਾ ਨੇ ਦੀਨੀ। ਖਰਚਨ ਖਾਨ ਅਤੋਟਹਿ ਕੀਨੀ। ਨਾਨਾ ਅਸਨ ਬਸਨ ਬਹੁ ਦੀਨੇ। ਸੁੰਦਰ ਭੂਖਨ ਭੂਖਤਿ ਕੀਨੇ[6] ॥ ੪੨ ॥ ਏਕ ਫਿਕਰ ਕੋ ਜ਼ਿਕਰ[7] ਨ ਕੋਊ। ਚਾਹਿ ਜੁ ਹੋਇ ਪੂਚਾਵਹਿ ਸੋਊ। ਬਿਨਾਂ ਦੋਖ ਤੁਮ ਕਰਹੁ ਖੁਆਰਾ। ਤੋ ਕਸ਼ਾ ਚਲਿਹੈ ਹਮਰੋ ਚਾਰਾ॥੪੩॥ਸੁਨ ਮਾਸੀ! ਅਸਮੰਜਸ ਗਾਥਾ[8]। ਹਮ ਬੋਲਹਿੰ ਜੋ ਤੁਮਰੇ ਸਾਥਾ[9]। ਅਸਬਚ ਸੁਨਿ ਕਰਿ ਚੇ ਦੇਰਾਨੀ। ਭਈ ਭੂਸ਼ਨੀ ਆਇ ਨ ਬਾਨੀ॥੪੪॥ ਜਿਉਂ ਤਗ ਆਗੇ ਅਗ[10] ਅਰਗਾਈ[11]। ਉੱਤਰ ਬਾਤ ਨ ਆਵਤਿ ਕਾਈ। ਲੱਜਤਿ ਹੋਇ[12] ਸੁਤਾ ਢਿਗ ਆਈ। ਬੈਸ ਬਦਨ ਤੇ ਗਿਰਾ ਅਲਾਈ॥੪੫॥ ਦੋਹਰਾ ॥ 'ਸੁਨਿ ਤਨੁਜਾ![13] ਹੌਂ ਜਾਇਕੈ ਆਗੈ ਤੋਰ ਨਿਨਾਨ। ਉਪਾਲੰਭ[14] ਬਹੁ ਬਿਧਿ ਕਹੇ ਤੋਕੋ ਦੁਖੀ ਪ੍ਰਮਾਨ[15]॥੪੬॥ ਚੌਪਈ ॥ ਸਾਚੋ ਉੱਤਰ ਤਿਸਨੈ ਦੀਨੋ। ਮੁਝ ਬੋਲਨ ਤੇ ਭੂਸ਼ਨ ਕੀਨੋ। ਉੱਤਰ ਉਰ ਮੈਂ ਫੁਰਜੋ ਨ ਕੋਊ। ਹੀਨ ਪਦਾਰਥ ਭਾਖਹੁ ਸੋਊ[16] ॥ ੪੭ ॥ ਸੁਨੀ ਸੁਲਖਨੀ ਅਸਬਿਧਿ ਬਾਨੀ। ਕਹਿਨਿ ਲਗੀ 'ਹੇ ਮਾਤ ਸਯਾਨੀ। ਅਸਨ ਬਸਨ ਭੂਖਨ ਬਰ ਜੋਤੇ। ਸਰਬ ਪ੍ਰਕਾਰ ਦਏ ਮੁਝ ਤੋਤੇ ॥੪੮॥ ਅਵਰ ਵਸਤੁ ਕੀ ਕਮੀ ਨ ਮੋਕੋ। ਰਿਦੇ ਜੁ ਦੁਖ ਸੋ ਭਾਖਤਿ ਤੋਕੋ। ਕਬਹਿ ਪ੍ਰੀਤਿ ਕਰਿ ਆਇ ਨ ਸਦਨਾ। ਮੁਝ ਸੋਂ ਬੋਲਜੋ ਬਿਹਸ[17]† ਨ ਬਦਨਾ[18]॥੪੯॥ ਰਿਦੇ ਮਨੋਰਥ ਕਿਸ ਢਿਗ ਭਾਖੋਂ। ਜਿਸ ਸੋਂ ਕਹਿ ਅਪਨੇ ਦੁਖ ਨਾਖੋਂ[19]। ਨਿਤਪ੍ਰਤਿ ਚਿੰਤਾ ਮਾਂਹਿ ਬਿਤਾਊਂ। ਨਿਜ[20] ਬੇਦਨ ਜੀਅਰਾ ਤਪਤਾਊਂ[21] ॥ ੫੦ ॥

---

[1]ਸਜਾਈ। [2]ਬਰੱਬਰ। [3]ਢਾਢਾ। [4]ਆਖਦੀ ਹੈਂ। [5]ਜਾਣੀ ਹੈ। [6]ਪਹਿਰਾਏ। [7]ਇਕ ਗਲ ਦਾ ਵੀ ਕੋਈ ਫਿਕਰ ਨਹੀਂ। [8]ਬੇ-ਮੁਨਾਸਬੀ ਦੀ ਗਲ ਹੈ। [9]ਗਜ ਨੀ ਅਗੇ ਅਗਜਾਨੀ। [10]ਚੁੱਪ ਹੁੰਦਾ ਹੈ। [11]ਸ਼ਰਮਿੰਦੀ ਹੋਕੇ। [12]ਪੁੜੀ। [13]ਉਲਾਂਭੇ। [14]ਸਮਝਕੇ। [15](ਜਿਸ) ਪਦਾਰਥ ਤੈਂ ਤੂੰ ਬੁੜੀ ਹੈਂ ਸੋ ਕਹੁ। [16]ਹੱਸਕੇ। [17]ਮੂੰਹੋਂ। [18]ਦੂਰ ਕਰਾਂ। [19]ਅਪਣੀ। [20]ਪੀੜਾ ਨਾਲ।

*ਪਾ:–ਛਾਂਡਿ। †ਪਾ:–ਬਿਗਸ।

ਦੋਹਰਾ ॥ ਸੁਨਤਿ ਸੁਤਾ ਬਚ ਮਰਮ[1] ਕੇ ਗਈ ਨਾਨਕੀ ਪਾਸ। ਸਰਬ ਬ੍ਰਿਥਾ ਬਰਨਨ ਕਰੀ* ਨੀਕੀ ਰੀਤਿ ਪ੍ਰਕਾਸ਼ ॥ ੫੧ ॥ ਚੌਪਈ ॥ ਕਹੈ ਨਾਨਕੀ 'ਮਾਸੀ ਸੁਨਿਯੈ। ਤਿਹ[2] ਸੁਭਾਇ ਨਿਸ਼ਠੁਰ[3] ਬਹੁ ਜਨਿਯੈ[4]। ਕਰੋਂ ਅਵਾਹਨ[5] ਹੌਂ ਕਿਹ ਕਾਲਾ[6]। ਨਹਿੰ ਆਵਹਿ, ਤਿਹ[7] ਧਾ ਬਿਧਿ ਦਾਲਾ ॥੫੨॥ ਜੇ ਆਵਹਿ ਨਿਜ ਸਹਿਜ ਸੁਭਾਈ। ਮਨਹੁ ਕ੍ਰੋਧ ਸੋਂ ਕਰਤਿ ਲਰਾਈ। ਹੌਂ ਉਰ ਲਖਿ[8] ਕਰਿ ਲਘੁ[9] ਭਰਜਾਈ। ਕਰੌਂ ਚੁਸ਼ਨੀ[10] ਸਮਾ ਬਿਤਾਈ ॥ ੫੩ ॥ ਸ਼ੁਭ ਖੱਤ੍ਰੀ ਕੀ ਤਨਿਯਾ ਕਰਿਕੈ। ਕਛੁ ਨ ਬਦਨ ਤੇ ਕਹੌਂ ਬਿਚਰਿਕੈ। ਕਲਪਾ[11] ਕਹਿ ਸਾਦਰ ਬੈਸਾਊਂ।–ਹਰਖਤਿ ਰਹੈ– ਦੇਖਿ ਸੁਖ ਪਾਊਂ" ॥੫੪॥ ਦੋਹਰਾ ॥ ਸੁਨਿ ਚੰਦੋਰਾਨੀ ਕਹਜੋ 'ਪੜਿ ਜਿ ਭਨਹਿ ਸ਼ੁਭ ਬੈਨ। ਹੀਨ[12] ਬਸਨ[13] ਭੂਖਨ[14] ਤਿਯਾ[15] ਤੱਦਪਿ ਸੁਖ ਦਿਨ ਰੈਨ ॥ ੫੫ ॥ ਸੋਰਠਾ ॥ ਨਹਿਨ ਬਦਨ ਸਨਮਾਨ[16] ਅਵਰ ਪਦਾਰਥ ਹੋਇੰ ਸਭਿ। ਜਲ ਬਿਨ ਜਿਉਂ ਘਨ[17] ਜਾਨਿ ਬਾਦ ਹੋਨਿ[18] ਤਿਨ ਕੋ ਤਥਾ ॥ ੫੬ ॥ ਚੌਪਈ ॥ ਕਬਿ ਨ ਸਦਨ ਮਹਿੰ ਬਦਨ ਦਿਖਾਵਹਿੰ। ਨਿਸਿ[19] ਬਾਸੁਰ[20] ਸਭਿ ਬਹਿਰ ਬਿਤਾਵਹਿੰ। ਨਹਿੰ ਬੋਲਤਿ ਤਿਹ ਸੋਂ ਕਬਿ ਆਈ। ਮਨ ਸਮਝਹੁ ਅਪਨੇ ਪਰਬਾਈ[21]॥੫੭॥ ਸੁਨਿ ਪੁਨਿ ਭਨਤਿ ਨਾਨਕੀ ਬਾਨੀ। ਮ੍ਰਿਦੁਲ ਮਧੁਰ ਗੁਨ ਗਨ ਜਨੁ ਖਾਨੀ[22]। 'ਹੇ ਮਾਸੀ ਤੂੰ ਸਭਿ ਬਿਧਿ ਸਾਚੀ। ਤਵ ਤਨਿਯਾ ਭੀ ਸਾਚ ਉਬਾਚੀ[23] ॥ ੫੮॥ ਤੱਦਪਿ ਅਸ ਪ੍ਰਕਾਰ ਸਮਝਾਈਐ[24]। ਹੋਇ ਦੀਨ ਮਨ ਸੇਵ ਕਮਾਈਐ।–ਪੁਰਖੋਤਮ[25] ਹੈ ਸੇਵ ਅਧੀਨਾ–। ਇਉਂ ਭਾਖਤਿ ਹੈਂ ਗੁਨੀ ਪ੍ਰਬੀਨਾ ॥ ੫੯ ॥ ਹੈ ਪ੍ਰਸੰਨ ਦੀਨਨ ਪਰ ਦਯਾਲਾ। ਕਬਿ ਨ ਮਿਟਾਵਹਿੰ ਬਿਰਥੀ ਘਾਲਾ[26]। ਹਾਥ ਬੇਦਿ ਹੌਂ ਭੀ ਤਿਹ ਕਹਿਹੌਂ। ਉਰ ਮਹਿੰ ਡਰਤਿ ਸਦਾ ਹੀ ਰਹਿਹੌਂ" ॥ ੬੦ ॥ ਦੋਹਰਾ ॥ ਤੁਮ ਜਾਨਹੁਗੇ ਕ੍ਰਾਤ ਕੋ ਕਰਤਿ ਸੁਜਸ

[1]ਭੇਦ। [2]ਭਾਵ ਤੇਰੀ ਧੀ ਦਾ। [3]ਕਠੋਰ। [4]ਜਾਣ। [5]ਸਦਾਵਾਂ। [6]ਕਿਸੇ ਵੇਲੇ। [7]ਭਾਵ, ਤੇਰੀ ਧੀ ਵੀ। [8]ਜਾਣਕੇ। [9]ਛੋਟੀ। [10]ਚੁੱਪ। [11]ਜੁਗਤ ਨਾਲ (ਗਲ ਕਹਿਕੇ) (ਅ) ਕੋਮਲ। ਕਵਿ ਜੀ ਨੇ ਅਪਨੇ (ਨਾਮ) ਕੋਸ਼ ਵਿਚ ਕਲਪਾ ਦਾ ਅਰਥ 'ਸੁਰ ਨਾਲ ਮਿਲੀ ਹੋਈ' ਅਰਥਾਤ ਮਿੱਠੀ ਬਾਣੀ ਕੀਤਾ ਹੈ। ਦੇਖੋ ਅੰਕ ੧੭੨, ਨਾਮ ਕੋਸ਼ [12]ਬਿਨਾ। [13]ਕਪੜੇ। [14]ਗਹਿਣੇ ਦੇ। [15]ਇਸਤ੍ਰੀ। [16]ਮੂੰਹ ਦਾ ਆਦਰ। [17]ਬੱਦਲ। [18]ਵਿਰਥਾ ਹੈ ਹੋਣਾ। [19]ਰਾਤ। [20]ਦਿਨ। [21]ਅਪਨੇ ਤੇ ਘਟਾਕੈ ਸਮਝੋ। [22]ਮਾਨੋ ਸਾਰੇ ਗੁਣਾਂ ਦੀ ਖਾਣ(ਬਾਣੀ)। [23]ਸੱਚ ਆਖਦੀ ਹੈ। [24]ਸਮਝਾਓ ਤੁਸੀਂ ਪੁੱਤ੍ਰੀ ਨੂੰ। [25]ਭਾਵ ਪਰਮੇਸ਼ੁਰ,ਅਵਤਾਰ। [26]ਕਮਾਈ,ਸੇਵਾ। *ਪਾਠਾਂਤ੍ਰ–ਬ੍ਰਿਤਾਂਤ ਬਰਨਨ ਕਯੋ।

ਹਮ ਪਾਸ। ਹੌਂ ਨ ਲਖੋਂ[1] ਸੋਦਰ[2] ਤਿਸੈ ਪਰਮੇਸ਼ੁਰ ਸੈਕਾਸ[3] ॥ ੬੧ ॥ ਚੌਪਈ ॥ ਨਿਸ਼ਚੈ ਸਤਿ ਜਾਨਹੁ ਮਨਿ ਮਾਸੀ !। ਸਰਬ ਵਿਕਾਰ ਕੀਨ ਜਿਨ ਨਾਸ਼ੀ । ਸੰਤ ਸਰੂਪ, ਜੁ ਕਹੈ ਸਪੂਰਨ[4] । ਰਹਿਤਿ ਭਗਤਿ ਹਮ ਲਖਿ ਉਰ, ਕੂਰ ਨ[5] ॥ ੬੨ ॥ ਅਬ ਜਾਵਹੁ, ਤੁਮ ਤੇ ਪਸ਼ਚਾਤਾ[6]। ਜਬ ਅਵਾਸ[7] ਆਵਹਿੰ ਸ਼੍ਰੀ ਭ੍ਰਾਤਾ। ਕਰਿਵਾਵੌਂਗੀ ਬਹੁਤ ਦਿਲਾਸਾ। ਤਵ ਤਨਿਯਾ ਕੋ ਨਾਨਕ ਪਾਸਾ[8] ॥ ੬੩ ॥ ਇਹ ਬਿਧਿ ਮਧੁਰ ਬਚਨ ਕਹਿ ਨਾਨਾ। ਸੀਤਲ ਕਰੀ, ਕ੍ਰੋਧ ਭਾ ਹਾਨਾ[9]। ਬਹੁਰ ਸਨੇਹ ਸੰਗਿ ਸੁਖ ਸਾਨੀ। ਯੁਗਮ[10] ਪਰਸਪਰ ਬੋਲਹਿੰ ਬਾਨੀ ॥ ੬੪ ॥ ਉਠਿ ਕਰਿ ਆਈ ਤਨਿਯਾ ਪਾਸਾ। ਸਮਝਾਈ ਬਹੁ ਦੀਨ ਦਿਲਾਸਾ। 'ਕੰਤ[11] ਤੋਹਿ ਨੀਕੋ ਸ਼ੁਭ ਕਰਮੀ। ਪੂਰਬ ਕੋ ਉਦਾਰ ਦਿਢ ਧਰਮੀ ॥੬੫ ॥ ਤੂੰ ਨੈਹਰ[12] ਘਰ ਹੁਤੀ ਦੁਲਾਰੀ। ਨਹਿੰ ਜਾਨਹਿ ਕਛੁ ਸੇਵ ਪ੍ਰਕਾਰੀ। ਅਬ ਮਨ ਸਮਝ ਸੇਵ ਪਤਿ[13] ਕੀਜੈ। ਭਲੇ ਰਿਝਾਇ ਸਰਬ ਸੁਖ ਲੀਜੈ॥੬੬॥ ਪਤਿ ਕੀ ਸੇਵ ਕਰਤਿ ਤਿਯ ਜੇਤੀ। ਸੁਖੀ ਰਹਤਿ ਦੋ ਲੋਕਨ ਤੇਤੀ[14]। ਅਸ ਪ੍ਰਕਾਰ ਕੀ ਸੀਖ ਸਿਖਾਨੀ। ਕਿਤਕ ਦਿਵਸ ਰਹਿ ਚੰਦੋਰਾਨੀ ॥ ੬੭ ॥ ਦੋਹਰਾ ॥ ਪੁਨਿ ਜਨਨੀ ਨਿਜ ਨਗਰ ਕੋ ਪ੍ਰਾਪਤਿ ਭਈ ਅਵਾਸ। ਭਜਿ ਸੰਤੋਖ ਸਿੰਘ ਗੁਰੁ ਚਰਨ ਜਨਮ ਮਰਨ ਕਟਿ ਫਾਸ[15] ॥ ੬੮ ॥ ਇਤਿ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸੁਲੱਖਣੀ ਪ੍ਰਸੰਗ' ਬਰਨਨੰ ਨਾਮ ਪਚੀਸਮੋ ਅਧਜਾਯ ॥ ੨੫ ॥

੨੬. [ਸ਼ਾਰਦਾ ਮੰਗਲ । ਸਿਰੀ ਚੰਦ ਜਨਮ]

ਦੋਹਰਾ ॥ **ਅਮਲ ਕਮਲ ਦਲ ਲਲਿਤ ਚਖ ਸੁਰਸਰਿ ਜਲ ਸਮ ਦੇਹਿ।**
ਕਰਨ ਹਾਰ ਮੰਗਲ ਸਕਲ ਨਮਹਿ ਚਰਨ ਪਰ ਲੇਹੁ ॥ ੧ ॥

ਅਮਲ=ਅ+ਮਲ=ਨਹੀਂ ਹੈ ਮੈਲ ਜਿਸ ਵਿਚ, ਨਿਰਮਲ।
ਲਲਿਤ=ਸੁਹਣੇ, ਪਜਾਰੇ। ਚਖ=ਨੇਤ੍ਰ, ਨੈਣ।
ਸੁਰਸਰਿ=ਗੰਗਾ। ਮੰਗਲ=ਖੁਸ਼ੀਆਂ। ਸਕਲ=ਸਾਰੀਆਂ।
ਨਮਹ=ਨਮਸਕਾਰ। ਲੇਹੁ=ਲਵੋ, ਸ੍ਵੀਕਾਰ ਕਰੋ, ਕਬੂਲੋ।

ਅਰਥ–ਹੇ ਨਿਰਮਲ ਕਮਲ ਦੀ ਪੰਖੜੀ ਵਰਗੇ ਲਲਿਤ ਨੇਤ੍ਰਾਂ ਵਾਲੇ (ਜਿਸਦਾ) ਸਰੀਰ ਗੰਗਾ ਦੇ ਜਲ ਵਰਗਾ (ਸ਼ੁੱਛ) ਹੈ, (ਤੇ ਜੋ) ਸਾਰੇ ਮੰਗਲਾਂ ਦੇ ਕਰਨ ਵਾਲੀ ਹੈਂ (ਅਪਣੇ) ਚਰਨਾਂ ਪਰ ਮੇਰੀ ਨਮਸਕਾਰ ਸ੍ਵੀਕਾਰ ਕਰੋ।

ਭਾਵ–ਇੱਥੇ ਹੁਣ ਪਿੱਛੇ ਤੂੰ ਰੰਗਾਂ ਦੀ ਇਕ ਸਰੂਪਤਾ ਸ਼ਕਤੀ ਜੋ ਵਰਣਨ ਕੀਤੀ

[1]ਮੈਂ ਨਹੀਂ ਜਾਣਦੀ [2]ਭਰਾ। [3]ਬਰੋਬਰ। [4]ਜੋ ਕਹਿਦੇ ਹਨ ਸੋ ਪੂਰਾ ਹੋ ਜਾਂਦਾ ਹੈ। [5]ਇਹ ਝੂਠ ਨਹੀਂ। [6]ਪਿੱਛੋਂ। [7]ਘਰ। [8]ਪਾਸੋਂ। [9]ਦੂਰ ਹੋਯਾ। [10]ਦੋਵੇਂ। [11]ਪਤੀ। [12]ਪੇਕੇ। [13]ਪਤੀ ਦੀ ਸੇਵਾ। [14]ਛਾਹੀ। [15]ਛਾਹੀ।

ਸੀ ਉਸੇ ਦੀ ਸੁੰਦਰਤਾ ਨਿਰਮਲਤਾ ਖੁਸ਼ੀ ਦਾਤਾ ਹੋਣਾ ਦੱਸਕੇ ਸਾਬਤ ਕਰਦੇ ਹਨ ਕਿ ਓਹਨਾਂ ਦੀ ਸ਼ਾਰਦਾ ਇਹੋ ਹੈ ਤੇ ਉੱਸੇ ਦਾ ਗੁਣ ਕਥਨ ਕਰਦੇ ਹਨ।

ਸ੍ਰੀ ਬਾਲਾ ਸੰਧੁਰੁ ਵਾਚ ॥ ਤੋਟਕ ਛੰਦ ॥ ਨਿਤ ਨਾਨਕ ਆਪਨਿ[1] ਪੈ[2] ਸੁ ਰਹੈਂ। ਜਿਹ* ਹੇਰਨਿ[3] ਤੇ ਅਘ[4] ਓਘ[5] ਦਹੈਂ। ਕਰੁਨਾ ਕਰਿ ਡੀਠ ਪਿਖੈਂ ਜਿਹਕੋ। ਭਵ[6] ਸਿੰਧ[7] ਉਧਾਰ ਕਰੈਂ ਤਿਹ ਕੋ ॥ ੨ ॥ ਇਕ ਦਸੋਸ ਗਏ ਭਗਨੀ ਸਦਨੰ। ਬਿਨ ਅੰਕ ਮਯੰਕ[8] ਬਨਸੋ ਬਦਨੰ। ਪਦ[9] ਮੰਦਹਿ ਮੰਦ ਧਰੈਂ ਧਰਨੀ। ਉਪਮਾ ਅਰਬਿੰਦ[10]† ਭਲੇ ਬਰਨੀ ॥ ੩ ॥ ਭਗਨੀ ਪਿਖਿ ਸ਼੍ਰੀ ਮੁਖ ਕੋ ਹਰਖੀ। ਜਨੁ ਆਨੰਦਤਾ ਜਗ ਕੀ ਕਰਖੀ[11]। ਤੁਲਸਾਂ ਪਰਯੰਕ ਮਨੋਗ[12] ਡਸਾ[13]। ਢਿਗ ਬੈਸਿ ਗਈ, ਕਹਿ ਬੈਨ ਸੁਸਾ[14] ॥ ੪ ॥ 'ਬਿਨ ਹੂਤ[15] ਨਿਕੇਤ[16] ਧਰੇ ਚਰਨਾ। ਮਨ ਜਾਨਤਿ ਹੌਂ ਜਿ ਭਈ ਕਰੁਨਾ। ਮੁਖ ਹੇਰਨ ਕੀ ਚਿਤ ਚਾਹਿ ਸਦਾ। ਨਿਤ ਯਾਦ ਕਰੋਂ ਤੁਮ ਆਵ ਤਦਾ[17]॥ ੫ ॥ ਪੁਨਿ ਨਾਨਕ ਬੈਨ ਭਨੇ 'ਸੁਨਿਯੇ। ਨਿਜ ਦਾਸ ਸਦਾ ਹਮ ਕੋ ਜਨਿਯੇ। ਅਭਿਲਾਖ[18] ਹਕਾਰਨ ਕੀ[19] ਕਰਿਹੋ। ਤਬ ਤੂਰਨ[20] ਆਉਂ, ਨ ਮੈਂ ਟਰਿਹੋਂ ॥ ੬ ॥ ਮੁਝ ਤੇ ਬਯ[21] ਦੀਰਘ[22] ਹੈ ਤੁਮਰੀ। ਨਿਤ ਆਇਸ[23] ਮੈਂ ਲਿਪਸਾ[24] ਹਮਰੀ। ਤੁਮ ਵਾਕ ਨ ਮੋਰਹੁ ਮੈਂ ਕਬ ਹੀ। ਪਰਤਾਪ ਅਹੈ ਤੁਮਰਾ ਸਭਿਹੀ ॥ ੭ ॥ ਜਗ ਕਾਰਜ ਜਾਰ ਸਮਾਨ ਫਸੇ[25]। ਬਿਲਗੋ[26] ‡ ਜੁ ਮਿਲੇ ਬਿਨ ਕਸੋਂ ਨਿਕਸੇ। ਢਿਗ[27] ਹੋਵਤਿ ਭੀ ਨਹਿੰ ਮੇਲ ਬਨੇ। ਦਿਸ਼ਟਾਂਤ ਇਹੈ ਮਤਿਵਾਨ ਭਨੇ' ॥ ੮ ॥ ਭਗਨੀ ਬਚ ਬੋਲਤਿ ਆਨਨ[28] ਸੋਂ। 'ਅਸ ਗਾਢ ਕਥੋ ਅਨਜਾਂਨਨ ਸੋਂ। ਭਵਤਾਰਨ[29] ਕੋ ਭਵ[30] ਲੀਨ ਤੁਮੈਂ। ਭਵਦਾਯਕ[31] ! ਨਾ ਭਰਮਾਉ ਹਮੈਂ' ॥੯॥ਦੋਹਰਾ॥ 'ਇਹ ਬਿਧਿ ਕੀ ਸੁਧਿ[32] ਤੁਮਹਿੰ ਕੋ ਜਾਨਹੁ ਸਭਿ ਵੀਚਾਰ।

[1]ਹੱਟ। [2]ਉਤੇ। [3]ਵੇਖਣ। [4]ਪਾਪ। [5]ਸਾਰੇ। [6-7]ਸੰਸਾਰ ਰੂਪੀ ਸਮੰਦਰ ਤੋਂ। [8]ਕਲੰਕ ਬਿਨਾ ਚੰਦ੍ਰਮਾ ਵਰਗਾ। [9]ਚਰਨ। [10]ਕਵਲ ਦੀ। [11]ਮਿਲੀ। [12]ਸੁਹਣਾ। [13]ਡਾਹਿਆ। [14]ਬੇਬੇ ਜੀ ਨੇ। [15]ਬਿਨ ਸੱਦੇ। [16]ਘਰ। [17]ਤਦੋਂ। [18]ਇੱਛਾ। [19]ਸੱਦਣ ਦੀ। [20]ਛੇਤੀ। [21]ਉਮਰ। [22]ਵੱਡੀ। [23]ਆਗਜਾ। [24]ਇੱਛਾ। [25]ਜਗਤ ਦੇ ਕੰਮ ਜੋ ਜਾਲ ਸਮਾਨ ਹੈਨ ਓਹਨਾਂ ਵਿਚ ਜੋ ਫਸੇ, ਸੋ। [26]ਜਿਸ ਵਿਚ ਮਿਲੇ ਹੋਏ ਹਾਂ ਉਸ ਤੋਂ ਅਲੱਗ ਹੋਏ ਬਿਨਾਂ। (ਅ) ਅਲੱਗ ਰਹਿਣ ਵਾਲੇ ਭਾਵ ਸੰਤਾਂ ਨੂੰ ਮਿਲੇ ਬਿਨਾ ਕਿਵੇਂ ਨਿਕਲਣ। [27]ਪਾਸ। [28]ਮੂੰਹੋਂ। [29]ਸੰਸਾਰ ਤਾਰਨ ਨੂੰ। [30]ਅਵਤਾਰ। [31]ਹੇ ਮੁਕਤੀ ਦਾਤਾ। [32]ਖਬਰ।

*ਪਾ:–ਜਿਸ। †ਪਾਠਾਂਤ੍ਰ:–ਅਲਬਿੰਦ=ਭੌਰਿਆਂ ਦੀ ਡਾਰ।

‡ਪਾ:–ਮਿਲਗੋ=ਜੋ ਮਿਲੇ ਹਨ ਰੱਬ ਨੂੰ, ਭਾਵ ਸੰਤ।

ਕਰੁਨਾ ਹੈ ਕਰਤਾਰ ਕੀ ਤੋ ਪਰ ਸੁਸਾ ! ਅਪਾਰ[1] ॥ ੧੦ ॥ ਤੋਟਕ ਛੰਦ ॥ 'ਇਕ ਸੋਦਰ[1] ! ਮੋ[2]ਬਿਨਤੀ ਸੁਨਿਯੋ। ਇਹ ਬੈਨ ਭਲੇ ਮਨ ਮੈਂ ਗੁਨਿਯੋ[3]। ਜਬ ਆਇਸੁ[4]ਦੇਹੁ ਕਹੌਂ ਤਬਹੀ।ਉਚਰੌਂ ਨ ਕਦਾਚਿਤ ਯੌਂ ਕਬਹੀ[5]॥੧੧॥ ਜਨਤਾਰਨ[6]ਬੈਨ ਬਿਨੈ ਸੁਨਿ ਕੈ। ਪਰਸੀਦਤਿ[6] ਭੇ[7] ਨਮਤਾ[8] ਗੁਨਿਕੈ[9]। 'ਮਨ ਜੋਨ ਮਨੋਰਥ ਸ਼ੰਕ ਬਿਨਾ। ਮੁਖਿ ਭਾਖਹੁ ਮੈਂ ਅਨੁਸਾਰਿ ਸਨਾ[10] ॥੧੨॥ਤਵ ਵਾਕ ਨ ਮੋਰ ਸਕੌਂ ਕਬ ਹੀ'। ਸੁਨਿ ਸ਼ੋਨ ਸੁਸਾ ਕਹਿ ਯੌਂ ਤਬ ਹੀ। 'ਕੁਲਵਾਨਨਿ ਕੀ ਤਨਿਯਾ[11] ਸਦਨਾ। ਸਨਮਾਨ ਕਰੋ ਨਹਿੰ ਜੋ ਬਦਨਾ[12] ॥ ੧੩ ॥ ਤਿਹ ਮਾਤ ਪਿਤਾ ਜਬ ਆਵਤਿ ਹੈਂ। ਦੁਰਵਾਕ[13] ਅਲਾਇ[14] ਲਜਾਵਤਿ ਹੈਂ[15]। ਸੁਨਿ ਤੂਸ਼ਨਿ ਹੋਇ ਰਹੌਂ ਤਿਨ ਤੇ। ਨਹਿੰ ਸਾਮੁਹਿ ਤਾਂ[16] ਬਚਨਾ ਭਨਤੇ[17] ॥ ੧੪ ॥ ਤੁਵ ਸੰਤ ਸੁਭਾਇ ਦਯਾ ਸੁ ਪਗਾ[18]। ਉਪਕਾਰ ਵਿਖੈ ਦਿਨ ਰੈਨ ਲਗਾ। ਕਰਿਯੇ ਦਿਲਗੀਰ ਨ ਯਾ ਘਰਨੀ[19]। ਕੁਲਿਵਾਨਨਿ ਕੀ ਤਨਿਯਾ[20] ਤਰੁਨੀ[21] ॥੧੫॥ ਗੁਨ-ਐਨ[22] ਸੁਨਜੋ ਮੁਖ ਬੈਨ ਕਹੇ। 'ਕਹੁ ਕੌਨ ਪਦਾਰਥ ਹੀਨ ਰਹੇ ?। ਚਿਤ ਚਾਹਿ ਪੁਚਾਇ ਦਯੋ ਸਭਿ ਹੀਨਹਿੰ ਰੈਜ ਕਿਯੋ ਉਰ ਤਾਂ ਕਬਹੀ'॥ ੧੬॥ ਭਗਨੀ ਕਹਿ'ਤੂੰ ਪ੍ਰਿਯ ਦੋਨਨ ਕੋ। ਸਭਿ ਦੀਨ ਪਦਾਰਥ ਹੀਨਨ ਕੋ। ਸਭਿ ਤੇ ਬਧ[23]ਆਦਰ ਹੈ ਮੁਖਕੋ। ਤਿਯ ਕੋ ਪਤਿ ਬੈਨ ਕਹੈ ਸੁਖ ਕੋ ॥ ੧੭ ॥ ਦੋਹਰਾ ॥ ਕੈਤ ਨ ਬੋਲਤਿ ਤਿਯਾ ਸੋਂ ਅਵਰ ਪਦਾਰਥ ਪਾਸ[24]। ਰੰਚਕ ਸੁਖ ਨਹਿੰ ਦੇ ਸਰਬ ਬਿਨ ਤੰਦੁਲ ਤੁਖ ਰਾਸ[25] ॥ ੧੮ ॥ ਤੋਟਕ ਛੰਦ ॥ 'ਮਨ ਮਾਂਹਿ ਸੁਸਾ ਤੁਮਰੇ ਸੁ ਕਰੋਂ। ਨਿਤ ਆਇਸੁ ਮੈਂ ਉਰ ਮਾਂਹਿ ਧਰੋਂ। ਬਿਰਤਾਂਤ ਅਬੈ ਇਹ ਜਾਨਿ ਦਿਜੈ। ਕਛੁ ਬਾਤ ਬਖਾਨਨਿ ਆਨ ਕਿਜੈ[26]॥ ੧੯ ॥ 'ਸੁਨਿ ਸੋਦਰ ਲਾਲਸ[27] ਰੈਨ ਦਿਨਾ[28]। ਤੁਮ

---

[1]ਭਰਾ ਜੀ। [2]ਮੇਰੀ। [3]ਵਿਚਾਰੀਏ। [4]ਆਗਜਾ। [5]ਦਾਸਾਂ ਨੂੰ ਤਾਰਨਹਾਰ ਜੀ ਨੇ। [6]ਖੁਸ਼। [7]ਹੋਏ। [8]ਨਿੰਮ੍ਰਤਾ। [9]ਵਿਚਾਰਕੇ। [10]ਅਨੁਸਾਰੀ ਹਾਂ। [11]ਪੁਤ੍ਰੀ। [12]ਮੂੰਹ ਤੋਂ। [13]ਮਾੜੇ ਵਾਕ। [14]ਆਖਕੇ। [15]ਸ਼ਰਮਿੰਦਿਆਂ ਕਰਦੇ ਹਨ। [16]ਉਨਾਂ ਦੇ ਸਾਮ੍ਹਣੇ। [17]ਬੋਲਿਆ ਨਹੀਂ ਜਾਂਦਾ। [18]ਦਇਆ ਵਾਲਾ। [19]ਸੁਪਤਨੀ ਨੂੰ। [20]ਧੀ ਹੈ। [21](ਆਪਦੀ) ਇਸਤ੍ਰੀ। [22]ਗੁਰੂ ਜੀ ਨੇ। [23]ਵਧ। [24](ਭਾਵੇਂ) ਹੋਰ ਪਦਾਰਥ ਪਾਸ ਬੀ ਹੋਣ। [25]ਸਾਰੇ (ਪਦਾਰਥ) ਚਾਵਲਾਂ ਤੋਂ ਖਾਲੀ ਤੋਹ ਦੇ ਸਮਾਨ ਹਨ। [26]ਕੋਈ ਹੋਰ ਗਲ ਕਹੋ। [27]ਇੱਛਾ। [28]ਰਾਤ ਦਿਨ ਭਾਵ ਹਮੇਸ਼ਾ।

ਭਾਤ[1] ਪਿਖੋਂ ਤੁ ਅਨੰਦ ਘਨਾ। ਤਿਹ[2] ਲਾਲਤਿ[3] ਹੋਇ ਖੁਸ਼ੀ ਹਮਰੇ। ਅਸ ਜਾਚਿ[4] ਕਰੋਂ ਢਿਗ[5] ਮੈਂ ਤੁਮਰੇ[6] ॥ ੨੦ ॥ ਸੋਰਠਾ ॥ 'ਭਈ ਮਨੋ-ਰਥ ਵਾਨ ਤੂੰ ਭਗਤਨਿ ਕਰਤਾਰ ਕੀ। ਪੂਰਹਿ ਕ੍ਰਿਪਾ ਨਿਧਾਨ ਭਗਤ ਵਛਲ ਵਡ ਬਿਰਦ ਜਿਹ' ॥ ੨੧ ॥ ਤੋਟਕ ਛੰਦ॥ ਅਸ ਭਾਖਿ ਗਿਰਾ[7] ਸੁਖ ਸਾਗਰ ਜੋ। ਉਠਿ ਆਪਨ ਆਇ[8] ਉਜਾਗਰ[9] ਜੋ। ਭਗਨੀ ਹਰਖੀ ਸਰਸੀ ਉਰ ਮੈਂ। ਜਿਵ ਨਵ*ਨਿਧਿ ਆਨਿ ਪਰੀ ਘਰ ਮੈਂ ॥੨੨॥ –ਕਬਿ ਸੋਦਰ ਬਾਕ ਨ ਕੂਰ ਭਯੋ। ਬਹੁ ਬਾਰਨ[10] ਮੈਂ ਪਤਿਆਇ ਲਯੋ। ਉਰ ਮੋਰ ਮਨੋਰਥ ਹੋਇ ਰਹੈ। ਸਤਿਸੰਧ[10] ਸਦਾ ਸਤਿ ਬੈਨ ਕਹੈਂ–॥੨੩॥ ਦੋਹਰਾ ॥ ਦੋਖ ਨਿਕੰਦਨ[11] ਕੰਦ ਸੁਖ ਸਦਨ[12] ਲਗੇ ਪੁਨਿ ਜਾਨ। ਪਰਫੁੱਲਤਿ ਕਵਲਯ ਬਦਨ ਰਦਨ[13]ਕੁੰਦਦੁਤਿਵਾਨ[13]॥੨੪॥ ਤੋਟਕ ਛੰਦ ॥ ਦਿਨ ਆਪਨ[14] ਮੈਂ ਨਿਸਿ ਧਾਮ ਰਹੈਂ। ਜਿਹ ਪਾਵਕ ਵਾਕ[15] ਅਮੰਕ[16] ਦਹੈਂ[16]। ਹਰਖੈਂ ਉਰ ਸ਼ੋਕ ਸਮਾਨ ਜਿਸੈ। ਜਗ ਕੇ ਦੁਖ ਸੁੱਖ ਨ ਬਯਾਪ ਤਿਸੈ ॥ ੨੫ ॥ ਬਹੁ ਕੀਰਤਿ ਭੀ ਸੁਲਤਾਨ ਪੁਰੇ। ਨਰ ਨਾਰਿ ਮੁਹੁਰ-ਮੁਹੁ[17] ਉਚਰੈ। 'ਬਹੁ ਦੀਨਨ ਦਾ ਉਪਕਾਰ ਕਰੈਂ। ਧਨ ਲਾਲਸ[20] ਨਾ ਮਨ ਮਾਂਹਿ ਧਰੈਂ ॥ ੨੬ ॥ ਸਮ ਏਸ ਉਦਾਰ ਨ ਔਰ ਬਿਖੈ। ਨਰ ਜਾਚਿਤਿ ਜੋ ਨਹਿੰ ਛੁਛ[21] ਗਯੋ।ਪੁਰਹੂਤ[22] ਸਮਾ[23] ਨਿਜ ਦੇਖਿ ਸੁ ਦੇ[24]†। ਇਸ[25]‡ਕਾਲ[26] ਬਿਚਾਰਨ ਨਾਂਹਿ ਕਦੇ ॥੨੭॥ ਕਰੁਨਾਲਯ[27] ਕੋਮਲ ਹੈ ਮਨਿਯਾ[28]। ਪਰ ਪੀਰ ਪਰਾਇ ਪਰੈ ਪ੍ਰਨਿਯਾ[29]। ਸਤਿ ਸ਼ੀਲ ਸਮੇਤ

---

[1]ਪੁੱਤ੍ਰ। [2]ਉਸਨੂੰ। [3]ਖਿਡਾਉਂਦਿਆਂ। [4]ਮੰਗ। [5]ਪਾਸੋਂ। [6]ਬਚਨ। [7]ਹੱਟ ਪਰ ਆਏ। [8]ਪ੍ਰਗਟ। [9]ਬਹੁਤ ਵਾਰੀ। [10]ਸਚ ਦੇ ਧਾਰਨ ਕਰਨ ਵਾਲੇ। [11]ਦੋਖ ਨਾਸ਼ਕ। [12]ਘਰ। [13,13]ਦੰਦ ਮਰਤਬਾਨ ਦੇ ਫੁਲ ਜੇਹੇ ਸ਼ੋਭਾ ਵਾਲੇ। [14]ਹੱਟ ਪਰ। [15]ਅੱਗ ਰੂਪੀ ਵਾਕ। [16,16]ਪਾਪਾਂ ਨੂੰ ਸਾੜਦੇ ਹਨ। [17]ਵਾਰ ਵਾਰ। [20]ਧਨ ਦੀ ਇੱਛਾ। [21]ਖਾਲੀ। [22]ਇੰਦ੍ਰ। [23]ਵੇਲਾ (ਦਾਨ ਦਾ)। [24]ਦੇਖ ਕੇ ਦੇਂਦਾ ਹੈ, ਭਾਵ ਦਾਨ ਕਿਸ ਵੇਲੇ ਬਹੁਤ ਫਲਦਾ ਹੈ ਇਹ ਸਮਾਂ ਵਿਚਾਰ ਕੇ। [25](ਪਰ) ਇਹ (ਗੁਰੂ ਜੀ) ਸਮੇਂ ਦੀ ਵਿਚਾਰ ਨਹੀਂ ਕਰਦੇ (ਭਾਵ ਹਰ ਵੇਲੇ ਦੇਂਦੇ ਹਨ)। [26]ਸਮਾਂ। [27]ਕਿਰਪਾ ਦਾ ਘਰ ਹਨ। [28]ਮਨ ਕੋਮਲ ਹੈ। [29]ਪਰਾਈ ਪੀੜਾ ਦੂਰ ਕਰਦੇ ਹਨ ਜੋ ਪੈ ਜਾਏ ਸ਼ਰਨ (ਅ) ਪਰਾਈ ਪੀੜ ਪਰੇ ਸਿੱਟ ਦੇਣੀ ਜਿਨ੍ਹਾਂ ਦਾ ਇਹ ਪ੍ਰਣ ਹੈ। *ਪਾ:–ਨੋਂ।

†ਪਾ:–ਪੁਰਹੂਤ ਸਮਾਨ ਜੁ ਦੇਖ ਮੁਦੇ। ‡ਪਾ:–ਇਕ।

ਸਦਾ ਸਰਸਾ[1]। ਤਨ ਜਾਂਹਿ ਬਿਕਾਰ ਨ ਕੋ ਪਰਸਾ[2]॥ ੨੮॥ ਦੋਹਰਾ॥ ਜੇ ਨਿੰਦਕ ਬਿੰਦਤਿ ਨਹੀਂ[3] ਨਿੰਦਤਿ ਯਾ ਬਿਧਿ ਸੋਇ। 'ਬਾਸੁਰ ਏਕ[4] ਪਰਾਇ ਹੈ[5] ਤੁਰਕਨ ਧਨ ਕੋ ਖੋਇ॥ ੨੯॥ ਸੋਰਠਾ॥ ਕੈਧੌਂ[6] ਬੰਧਨ ਜਾਇ ਦੌਲਤ ਖਾਨ ਨਿਬਾਬ ਕੇ। ਤੁਰਕ ਕਠੋਰ ਸੁਭਾਇ ਤਜਹਿ ਨਹੀਂ ਲੀਏ ਬਿਨਾ[7]॥ ੩੦॥ ਤੋਟਕ ਛੰਦ ॥ ਇਕ ਦੌਲਤ ਖਾਂ ਢਿਗ ਜਾਇ ਕਹੈ। 'ਬਿਦਤੈਂ[8] ਬਿਤ[9] ਖੋਤਿ, ਨ ਸਾਰ ਲਹੈ। ਸਭਿ ਖੋਇ[10] ਪਲਾਇਨ[11] ਹੋਇ ਚਲੈ। ਬਹੁਰੋ ਬਸੁ ਤੋਹਿ ਨ ਔਰ ਚਲੈ'॥ ੩੧॥ ਸੁਨਿ ਦੌਲਤ ਖਾਂ ਉਰ ਮੈਂ ਭਰਮੈ। ਬੁਲਿਵਾਇ ਦਯਾਨਿਧਿ ਕੋ ਘਰ ਮੈਂ। 'ਪਸ਼ਚਾਤ ਹਿਸਾਬ ਨਿਬੇਰ ਲਿਜੈ। ਪੁਨਿ ਅੱਗ੍ਯ ਲੇ ਧਨ ਕਾਰ ਕਿਜੈ'॥ ੩੨॥ ਦੋਹਰਾ॥ ਨਵੀਸਿੰਦ ਕੇ ਸੰਗਿ ਮਿਲਿ ਲੇਖਾ ਹੋਵਹਿ ਭੂਰ। ਨਿਕਸੈ ਸ਼੍ਰੀ ਗੁਰ ਸ਼ੇਖ[12] ਧਨ ਲੱਜਤਿ ਆਨਨ ਕੂਰ[13]॥੩੩॥ ਤੋਟਕ ਛੰਦ॥ ਧਨ ਆਨਤਿ ਨਾਨਕ ਜੀ ਸਦਨੰ। ਕਰ ਨਿੰਦਕ ਕੋ ਲਜਤੰ ਬਦਨੰ। ਜਲ ਜਾਤਿ[14] ਰਿਦੈ ਬਲ ਨਾਂਹਿ ਚਲੈ। ਜਿਵ ਰਿੰਛਣਿਜੋਤ[15] ਨ ਭਾਨੁ[16] ਤਲੈ॥੩੪॥ ਕਬਿ ਭਾਵਤਿ ਜੋਨ[17] ਜੁ ਚੋਰਨ ਕੋ? ਉਰ ਭਰ ਬਿਸੂਰਤਿ[18] ਜੋਰ ਨ ਕੋ[19]। ਬਿਸਮਾਦ ਰਿਦੇ ਕਿ ਵਿਸ਼ੇਸ਼ ਰਹੈ[20]। ਬਿਦਤੈਂ ਬਿਤ ਨੀਤ[21] ਲੁਟਾਤਿ ਅਹੈ॥੩੫॥ਉਪਮਾ ਸਮ ਚੰਦ ਸਮੈ*ਤਿਹ[22] ਭੀ॥ਜਿਹ ਕੀਰਤਿ ਜੋਨ ਮਨੋਗ[23] ਸੁ ਭੀ[24]। ਚਿਤ ਮੀਤ ਚਕੋਰ[25] ਸਿ ਚਾਹਤਿ ਹੈਂ। ਚਕਵਾ ਸਮ ਨਿੰਦਕ ਦਾਹਤਿ[26] ਹੈਂ॥ ੩੬॥ ਨਰ ਨਿੰਦਹਿੰ, ਕੀਰਤਿ ਕੋਇ ਕਰੈ। ਸਭਿ ਸੰਗਿ ਰਹੈਂ ਗੁਰ ਏਕ ਸਰੈ[27]। ਤਿਨ[28] ਭੇਦ ਲਖੈ[29] ਨਹਿੰ ਗ੍ਯਾਨ ਘਨੈ[30]। ਸਮ ਸੂਰਜ ਕੇ ਤਮ ਦੇਤਿ ਹਨੈ[31]॥ ੩੭॥ ਦੋਹਰਾ॥ ਸ਼੍ਰੀ ਅੰਗਦ ਢਿਗ ਅਪਰ ਸਿਖ ਪ੍ਰਸ਼ਨ ਕੀਨ ਹਿਤ ਲਾਇ। 'ਕਰਤਿ ਭਲਾ ਸਭਿਕੋ ਗੁਰੂ ਸੋ[32] ਕਿਉਂ ਬੁਰਾ ਕਮਾਇ†'॥ ੩੮॥ ਸ਼੍ਰੀ ਬਾਲਾ ਸੰਧੁਰੁ ਵਾਚ॥ ਸ੍ਰੈਯਾ॥

[1]ਵੱਧ ਤੋਂ ਵਧ ਹੈ। [2]ਜਾਣਦੇ ਨਹੀਂ। [3]ਇਕ ਦਿਨ। [4]ਭੱਜ ਜਾਸੀ। [5]ਜਾਂ। [6]ਪ੍ਰਗਟ। [7]ਧਨ। [8]ਨੁਕਸਾਨ ਕਰਕੇ। [9]ਨੱਸ ਜਾਸੀ। [10]ਬਾਕੀ। [11]ਸ਼ਰਮਿੰਦਾ ਹੋਵੇ ਮੂੰਹ ਝੂਠਿਆਂ ਦਾ। [12]ਸੜ ਜਾਂਦੇ ਹਨ। [13]ਟਿਟਾਣਾ। [14]ਸੂਰਜ। [15]ਚਾਂਦਨੀ। [16]ਝੁਰਦੇ ਹਨ। [17]ਪੋਸ਼ ਨਹੀਂ ਜਾਂਦੀ। [18]ਬਾਕੀ ਵਧਦੀ ਹੈ। [19]ਨਿਤ। [20]ਤਿਸ ਸਮੇਂ। [21]ਸੁਹਣੀ। [22]ਹੋਈ। [23]ਮਿੱਤ੍ਰਾਂ ਦੇ ਚਿਤ ਚਕੋਰ ਹਨ। [24]ਸੜਦੇ ਹਨ। [25]ਇਕੋ ਜੇਹੇ। [26]ਉਨ੍ਹਾਂ ਦਾ। [27]ਲਖਦੇ। [28]ਇਕ ਰਸ ਗਿਆਨ ਦਾ। [29]ਅਨ੍ਹੇਰੇ ਨੂੰ ਨਾਸ਼ ਕਰਦੇ ਹਨ। [30]ਉਹ ਭਾਵ ਨਿੰਦਕ।

*ਪਾ:—ਤਹੈ। †ਪਾ:—ਅਲਾਇ।

ਸੁਨਿਯੋ ਮਨ ਧਾਰਿ ਇਕਾਗਰ ਕੋ ਇਹ ਸ਼੍ਰੀ ਗੁਰ ਕੋ ਇਤਿਹਾਸ ਪੁਨੀਤਾ। ਦ੍ਰਿਸ਼ਟਾਂਤਿ ਬਖ਼ਾਤ[੧] ਅਹੈ ਅਵਨੀ ਪਰ[੨] ਤਾਂਹਿ ਸੁਨਾਇ ਕਹੌਂ, ਸੁਨਿ ਮੀਤਾ!। ਤਰੁ[੩] ਏਕ ਰਸਾਲ[੪] ਬਿਸਾਲ[੫] ਖਰਾ[੬] ਦਲ[੭] ਸੁੰਦਰ ਸੋਂ ਫਲ ਸੰਗਿ[੮] ਨਮੀਤਾ[੯]। ਤਹਿੰ[੧੦] ਪੰਥ ਚਲੰਤਹਿ[੧੧] ਆਇ ਗਯੋ ਨਰ ਆਤਪ[੧੨] ਤੇ ਜਿਹ ਬਯਾਕੁਲ ਚੀਤਾ ॥ ੩੯ ॥ ਸ਼ੁਮ[੧੩] ਸ਼ੀਕਰ ਆਨਨ ਪੈ[੧੪] ਜਿਹ ਕੇ ਪਦਵੀ[੧੫] ਪਦ ਸੋਂ ਚਲਤਨੋ ਗਯੋ ਹਾਰੀ[੧੬]। ਅਵਿਲੋਕ[੧੭] ਰਸਾਲ ਸੁ ਛਾਂਹਿ ਭਲੀ ਤਹਿੰ ਬੈਸ ਗਯੋ ਭਯੋ ਆਨੰਦ ਭਾਰੀ। ਸੁਖ ਪਾਇ ਪਿਖੇ ਤਿਹ ਕੇ ਫਲ ਜੋ ਕਰ[੧੮] ਦੰਡ[੧੯] ਬਗਾਇ[੨੦] ਕੈ ਤਾਂਹਿ ਕੈ ਮਾਰੀ। ਤਨ ਖਾਇ ਕੈ ਮਾਰ ਦਏ ਫਲ ਸੁੰਦਰ ਰੋਸ ਨਹੀਂ ਤਰੁ ਹੈ ਉਪਕਾਰੀ[੨੧] ॥ ੪੦ ॥ ਦੋਹਰਾ ॥ ਸ਼ਕਤਿ ਨਿਕੰਦਨ[੨੨] ਕੀ ਨਹੀਂ ਤੱਦਪਿ[੨੩] ਬਹੁ ਮਨ ਮਾਂਹਿ। ਛੇਦਨ ਕੋ[੨੪] ਸੰਕਲਪ ਜੋ ਕਰਤਿ ਸੁ ਕ੍ਰਿਤਘਨ ਆਹਿ[੨੫] ॥ ੪੧ ॥ ਸੋਰਠਾ ॥ ਜੋ ਜਿਹ ਆਦਿ[੨੬] ਸੁਭਾਇ ਉਪਕਾਰੀ ਕ੍ਰਿਤਘਨ ਬਹੁਰ[੨੭]। ਅੰਤ ਤੀਕ ਨਿਬਹਾਇ, ਬਿਧ ਬਿਪਰੀਤ[੨੮] ਨ ਹੋਇ ਕਬ[੨੯] ॥੪੨॥ ਤੋਟਕ ਛੰਦ ॥ ਸਮ ਪੰਨਗ[੩੦] ਲੇਹੁ ਪਛਾਨ ਤਿਸੈ[੩੧]। ਢਿਗ[੩੨] ਪੀਵਤਿ ਪੈ[੩੩] ਜਿਹ[੩੪] ਤਾਂਹਿ ਡਸੈ[੩੫]। ਉਪਕਾਰਿ ਕਿ ਸੰਗਿ ਬੁਰਾ ਕਰਿਹੀ। ਨਰ ਘੋਰ ਨਿਰੈ[੩੬] ਮਰਿ ਸੋ ਪਰਿ ਹੀ* ॥ ੪੩ ॥ ਪਰਮਾਰਥ ਮੈਂ ਮਤਿ ਹੈ ਜਿਨਕੀ। ਕਬਿ ਹੋਇ ਬੁਰੇ ਮਹਿੰ ਨਾ ਤਿਨਕੀ। ਹਰਖੈਂ ਪਰ ਕੋ ਸੁਖ ਦੇਖ ਸਦਾ। ਪਰ ਪੀਰ ਸਹਾਰ ਸਕੈਂ ਨ ਕਦਾ ॥ ੪੪ ॥ ਕਰੁਨਾ ਮਨ ਕੋਮਲ ਸੀਲ ਜੁਤੈ[੩੭]। ਸੁਖ ਪਾਵਤਿ ਹੜਾਂ[੩੮], ਪਰਲੋਕ ਗਤੈ[੩੯]।

---

[੧]ਪ੍ਰਗਟ ਹੈ। [੨]ਪ੍ਰਿਥਵੀ ਤੇ। [੩]ਬ੍ਰਿੱਛ। [੪]ਅੰਬ ਦਾ (ਅ) ਸੁੰਦਰ। [੫]ਬੜਾ ਵਡਾ। [੬]ਖੜਾ। [੭]ਪਤ੍ਰ। [੮]ਫਲਾਂ ਨਾਲ। [੯]ਝੁਕਿਆ ਹੋਇਆ। [੧੦]ਓਥੇ। [੧੧]ਰਾਹ ਤੁਰਦਾ। [੧੨]ਧੁੱਪ। [੧੩]ਬਕਾਨ ਕਰਕੇ। [੧੪]ਮੁੜ੍ਹਕੇ ਦੀਆਂ ਬੂੰਦਾਂ ਮੁਖ ਤੇ। [੧੫-੧੬]ਪੈਰੀਂ ਰਸਤਾ ਟੁਰਦਿਆਂ ਥਕ ਗਿਆ ਸੀ। [੧੭]ਵੇਖਕੇ। [੧੮]ਹਥੋਂ। [੧੯]ਡੰਡਾ। [੨੦]ਵਗਾਹ ਕੇ। [੨੧]ਬ੍ਰਿੱਛ ਉਪਕਾਰੀ ਨੂੰ ਗੁੱਸਾ ਨਹੀਂ। [੨੨]ਕੱਟਣ ਦੀ। [੨੩]ਤੋ ਭੀ। [੨੪](ਬ੍ਰਿਛ ਨੂੰ) ਕੱਟਣ ਦੇ। [੨੫]ਜੋ ਕਰਦਾ ਹੈ ਉਹ ਕ੍ਰਿਤਘਨ ਹੈ। [੨੬]ਪਹਿਲੇ ਤੋਂ, ਮੁੱਢਾਂ ਦਾ। [੨੭]ਚਾਹੇ ਉਪਕਾਰੀ ਹੈ ਚਾਹੇ ਕ੍ਰਿਤਘਨ। [੨੮]ਦੋਨਾਂ ਦਾ (ਸੁਭਾਉ) ਉਲਟ। [੨੯]ਕਦੇ ਭੀ ਨਹੀਂ ਹੁੰਦਾ। [੩੦]ਸੱਪ ਵਰਗਾ। [੩੧]ਕ੍ਰਿਤਘਨ ਨੂੰ। [੩੨]ਪਾਸੋਂ। [੩੩]ਦੁੱਧ। [੩੪]ਜਿਸ (ਪਾਸੋਂ)। [੩੫]ਡੰਗ ਮਾਰਦਾ ਹੈ ਉਸੇ ਨੂੰ। [੩੬]ਘੋਰ ਨਰਕ ਵਿੱਚ। [੩੭]ਵਾਲਾ। [੩੮]ਇਥੇ। [੩੯]ਪਰਲੋਕ ਵਿੱਚ ਮੁਕਤੀ ਪਾਏਗਾ।

*ਪਾ:—ਮਰ ਘੋਰ ਨਰਕ ਮੈ ਸੋ ਪਰਹੀ—। ਵਾ—ਨਰ ਘੋਰ ਨਿਰੈ ਮੈਂ ਸੋ ਪਰਹੀ—।

ਇਰਖਾ[1] ਪਰੁਖਾ[2] ਛਰ[3] ਆਮਰਖਾ[4]। ਮਨ ਸ਼ਾਂਤਿ ਸਦਾ ਬਿਨ ਤੇ ਤਰਖਾ[5] ॥ ੪੫ ॥ ਦੋਹਰਾ ॥ ਸ੍ਰੀ ਅੰਗਦ ! ਬਾਲਾ ਕਹੇ ਸੁਨਹੁ ਬਹੁਰ ਇਤਿਹਾਸ। ਅਸ ਬਿਧਿ ਕਾਲ ਬਿਤਾਵਈਂ ਜੋ ਦਾਤਾ ਸੁਖ ਰਾਸ॥੪੬॥ ਸੋਰਠਾ ॥ਆਇਸੁ ਮਹਿੰ ਦਿਨ ਰੈਨ ਰਹਿਤਿ ਸੁਲਖਨੀ ਪੁਨ ਸੁਮਤਿ*। ਜਿਉਂ ਉਚਰਤਿ[6] ਮੁਖ ਬੈਨ ਤਸੋਂ ਸਭਿ ਕ੍ਰਿੱਤ ਕਮਾਵਈ ॥੪੭॥ਦੋਹਰਾ॥ ਕਮਲ ਬਦਨ ਜਬ ਸਦਨ ਮਹਿੰ ਬੈਸਹਿੰ ਆਨਿ ਮੁਕੰਦਾਦਾਸੀ ਕਰ[7] ਤੇ ਬਿਜਨ[8] ਲੈ ਪੌਨ ਝੁਲਾਵਹਿ ਮੰਦ[9] ॥ ੪੮ ॥ ਸੀਤਲ ਜਲ ਨਿਜ ਹਾਥ ਲੈ ਪਾਦ[10] ਪਖਾਰ[11] ਸਪ੍ਰੀਤ[12]।ਪੁਨਿ ਅੰਚਰ ਸੋਂ [13]ਪੋਂਛ ਕੈ[14] ਸੇਵਤਿ ਯਾ ਬਿਧਿ[15]ਨੀਤਿ॥੪੯॥ ਸਦਨ[16] ਵਿਖੈ ਸੇਵਾ ਸਰਬ ਦਾਸੀ ਦਾਸ ਹਟਾਇ[17] । ਕਰਤਿ ਸੁਲਖਨੀ ਭਾਉ ਧਰਿ ਮਨ ਕੋ ਮਾਨ ਮਿਟਾਇ ॥ ੫੦ ॥ ਤੋਟਕ ਛੰਦ ॥ ਘਰ ਜਾਚਨ[18] ਜਾਚਿਕ[19]ਆਵਤਿ ਹੈਂ।ਉਰ ਚਾਹਿਤਿ ਸੋ ਤਹਿੰ ਪਾਵਤਿ ਹੈ ।ਨਹਿੰ ਜਾਵਤਿ ਛੁਛ[20]ਮੁਰਸੋ ਘਰਤੇ।ਹਰਖਾਤਿ ਉਦਾਰਤਿ ਦੈ ਕਰ ਤੇ[21]॥੫੧॥ਜਿਵ ਸ਼੍ਰੀ ਗੁਰ ਆਪਨ[22] ਦੇਤਿ ਤਹਾਂ। ਤਿਵ ਦੇਨਿ ਲਗੀ[23] ਸੁਖ ਹੋਤਿ ਮਹਾਂ। ਹਰਖੈਂ[24] ਜਿਸ ਰੀਤਿ, ਕਰੈ[25] ਪੁਨਿ ਸੋ। ਅਨੁਸਾਰ ਰਹੈ ਤਨ ਔ ਮਨ ਸੋਂ ॥ ੫੨ ॥ ਦੋਹਰਾ ॥ ਆਰੁਨਤਾ[26] ਢਿਗ[27] ਸੁਧ ਫਟਕ[28] ਜਿਉਂ ਆਰੁਨ[29] ਹੈ ਜਾਤ। ਤਿਉਂ ਸ਼੍ਰੀ ਗੁਰੂ ਪ੍ਰਤਾਪ ਤੇ ਭਈ ਅਧਿਕ[30] ਵਰਦਾਤਿ[31] ॥ ੫੩ ॥ ਸ੍ਰੀ ਨਾਨਕ ਪਰਸੀਦ[32] ਹੈ ਕਰੁਨਾ[33] ਕਰਤਿ ਅਪਾਰ। ਰਜਨੀ[34] ਰਾਜਹਿੰ[35] ਭੌਨ[36] ਮਹਿੰ, ਬਾਸੁਰ[37] ਆਪਨ[38] ਟਾਰਿ[39] ॥ ੫੪ ॥ ਸਮਾਂ ਬਿਤੀਤਸੋ ਕਿਤਿਕ ਜਬ ਸਾਧ੍ਵੀ[40] ਪਤਿ ਸੰਜੋਗ। ਗਰਭ ਧਰਨ ਨੀਕੋ ਬਹੁਰ ਹਰਖੀ

---

[1]ਈਰਖਾ। [2]ਕਠੋਰਤਾਈ । [3]ਛਲ। [4]ਗੁੱਸਾ। [5]ਇਨ੍ਹਾਂ ਤੋਂ ਡਰਦਾ ਹੈ [ਤ੍ਰਸ=ਡਰਨਾ] (ਅ) ਤ੍ਰਾਹ =ਰਖਜਾ, ਭਾਵ ਬਚਾ ਰਖਿਆ । (ਏ) ਹਟਾਇਆ [ਸ੍ਰੰਸ:, ਤ੍ਰੁਖ=ਜਾਣਾ ।] [6]ਉਚਰਦੇ ਹਨ (ਗੁਰੂ ਜੀ)। [7]ਦਾਸੀ ਦੇ ਹੱਥੋਂ । [8]ਪੱਖਾ । [9]ਹੌਲੀ ਹੌਲੀ । [10]ਚਰਨ । [11]ਧੋਵੇ । [12]ਪ੍ਰੇਮ ਨਾਲ । [13]ਕਪੜੇ ਨਾਲ । [14]ਪੁੰਝਕੇ । [15]ਇਸ ਤਰ੍ਹਾਂ । [16]ਘਰ । [17]ਨੌਕਰਾਂ ਤੋਂ ਨਹੀਂ ਪਰ ਆਪ ਸੇਵਾ ਕਰਦੀ ਹੈ ਮਾਤਾ। [18]ਮੰਗਣ । [19]ਮੰਗਤੇ । [20]ਖਾਲੀ । [21]ਹਥੋਂ । [22]ਹੱਟੀ ਪਰ। [23]ਸੁਲਖਣੀ ਜੀ ਦੇਣ ਲਗੇ। [24]ਖੁਸ਼ ਹੋਣ (ਗੁਰੂ ਜੀ) । [25]ਕਰਦੀ ਹੈ ਸੁਲੱਖਣੀ । [26]ਲਾਲੀ । [27]ਪਾਸ । [28]ਸਾਫ ਸ਼ੀਸ਼ਾ । [29]ਲਾਲ । [30]ਬਹੁਤ । [31]ਓਂਗੀ ਸਖੀ ਹੋ ਗਈ।[32]ਪ੍ਰਸੰਨ । [33]ਕਿਰਪਾ । [34]ਰਾਤ੍ਰੀ। [35]ਬਿਰਾਜਦੇ ਹਨ।[36]ਘਰ । [37]ਦਿਨ । [38]ਹੱਟੀ ਪਰ । [39]ਬਿਤਾਉਂਦੇ ਹਨ । [40]ਸੁਪਤਨੀ । *ਪਾ:—ਸਦਾ ।

ਉਰ[1] ਹਰਿ ਸੋਗ[2] ॥ ੫੫ ॥ ਸ੍ਰੈਯਾ ॥ ਤਿਹ ਕਾਲ ਮੈਂ ਸਾਲ ਬਤੀਸ[3] ਕੀ ਬੈਸ[4] ਸਰੀਰ ਧਰੇ ਬਿਤਏ ਸੁਖਰਾਸਾ[5]। ਕਈ ਕੋਟ ਨਿਹਾਲ ਕਰੇ ਜਿਨ ਮਾਨਵ[6], ਜਾਂਹੀ ਕੇ ਨਾਮ ਕਟੇ ਜਮਫਾਸਾ। ਨਿਪਜਜੋ ਸਿਰੀਚੰਦ ਮਹਾਂ ਸੁਖਕੰਦ,ਅਨੰਦ ਬਢਾ ਪਰਵਾਰ ਹੁਲਾਸਾ। ਸੁਨਿ ਤਾ ਛਿਨ ਨਾਨਕੀ ਅੰਗ ਨ ਮਾਵਤਿ,ਪਾਵਤਿ ਆਮੋ[7],ਅਮੀ[8] ਜਿਵਪਾਸਾ[9]॥੫੬॥ਬਾਂਧਿ[10] ਮਨੋਹਰ[11] ਤੋਰਨ[12] ਤੁਰਨ[13] ਔਰ ਉਛਾਹਿ ਸਪੂਰਨ ਕੀਨੇ। ਅੰਛਨ[14] ਬਾਰ[15] ਮੈਂ ਮੰਗਨ[16] ਮੰਗਤਿ[17] ਮੰਗਲਹੋਤਿ ਅਮੰਗਲ ਹੀਨੇ[18]।ਲੈ ਨਿਜ ਪਾਨ[19]ਦਯੋ ਧਨ ਦਾਨ ਸੁ ਨਾਨਕੀ ਭਾਗ ਵਡੇ ਸ਼ੁਭ*ਚੀਨੇ ।ਅੰਗਨਾ[20]ਆਇ ਬਧਾਈ ਸੁਨਾਵਤਿ ਯਾ ਬਿਧਿ ਹੋਤਿ ਅਨੰਦ ਨਵੀਨੇ॥੫੭॥ਪਾਲਤਿ ਤਾਤ[21]ਦੁਲਾਰ-ਤਿ[22] ਮਾਤ[23]ਨ੍ਹਾਵਤਿ ਹਾਥਨ ਸੋਂ ਮਲ ਬਾਰੀ[24]।ਆਨਨ[25] ਆਰੁਨਜਾਤ[26] ਨਿਹਾਰਤਿ[27] ਆਰਤਿ ਹਾਰ[28] ਖਿਰੀ ਮੁਖਬਾਰੀ[29]†। ਨਾਰਿ ਮਯੰਕ[30] ਮੁਖੀ ਚਖ[31] ਖੰਜਨ[32] ਅੰਕ[33] ਲਡਾਵਤਿ ਜਾਵਤਿ ਵਾਰੀ[34]। ਆਸ਼ਿਖ[35] ਦੇ ਮੁਖ ਸੋਂ ਸੁਖ ਪਾਇ ਸੁਖਾਇ[36] ਖਰੀ ਸੁਖ ਸੋਂ ਮਹਿਤਾਰੀ[37] ॥ ੫੮ ॥ਦੋਹਰਾ॥ ਸਦਨ ਨਾਨਕੀ ਪਿਤਾ ਕੇ ਸੁਧ ਪਠਈ[38]ਸੁਖ ਸਾਰ।ਸੁਨਿ ਕਰਿ ਪੋਤ੍ਰੇ ਜਨਮ ਕੀ ਹਰਖੇ ਰਿਦੇਅਪਾਰ॥੫੯॥ਸ੍ਰੈਯਾ॥ਘਨਘੋਰ[39]ਸ਼ਿਖੀ[40],ਅਰਬਿੰਦ[41]ਪਿਖੇ[42] ਰਵਿ[43],ਦਾਰਿਦ[44]ਜਨੋਂ ਕਹਿ ਪਾਰਸ ਪਾਏ[45]।ਬਹੁ ਭੁਖੇ ਕੋ ਭੋਜਨ, ਤੋਇ[46] ਤਿਖੰਤ[47] ਕੋ,ਸਾਧਕ[48]ਸਾਧਨ ਜਨੋਂ ਫਲ ਪਾਏ[49]।ਰਿਪੁਦੇਸ਼ ਲਹੇ[50]ਨ੍ਰਿਪ[51], ਚਾਤ੍ਰਿਕ ਸ਼ਾਂਤਿ[52], ਚਕੋਰ ਮਯੰਕ[53] ਤੇ ਜਨੋਂ ਹੁਲਸਾਏ[54]। ਤਿਵ ਪੋਤ੍ਰਹ

---

[1]ਰਿਦੇ ਤੋਂ। [2]ਸ਼ੋਕ ਦੂਰ ਕਰਕੇ। [3]ਬੱਤੀ। [4]ਉਮਰ। [5]ਗੁਰੂ ਜੀ ਨੂੰ। [6]ਮਨੁੱਖ [7]ਰੋਗੀ। [8]ਅੰਮ੍ਰਿਤ। [9]ਜਿਵੇਂ ਤਿਹਾਇਆ (ਅ) ਕੋਲੋਂ ਹੀ। [10]ਬੰਨ੍ਹਕੇ। [11]ਸੁੰਦਰ। [12]ਪੱਤ੍ਰ ਪਰੋਕੇ, ਬੰਦਨਵਾਰ। [13]ਛੋਤੀ। [14]ਵੇਹੜੇ ਤੇ। [15]ਦਰ ਤੇ। [16]ਮੰਗਦੇ ਹਨ। [17]ਮੰਗਤੇ। [18]ਅਮੰਗਲ ਨਾਸ਼ ਹੋਏ। [19]ਹੱਥ। [20]ਇਸਤ੍ਰੀਆਂ। [21]ਪੁੱਤ੍ਰ ਨੂੰ। [22]ਲਡਾਉਂਦੀ ਹੈ। [23]ਮਾਤਾ। [24]ਜਲ। [25]ਮੁਖੜਾ। [26]ਕਮਲ ਨੂੰ। [27]ਵੇਖਦੀ ਹੈ। [28]ਦੁਖੜੇ ਹਰਨ ਵਾਲੀ। [29]ਖਿੜੀ ਹੈ ਮੂੰਹ ਰੂਪੀ ਵਾੜੀ। [30]ਚੰਦ੍ਰਮਾਂ। [31]ਅੱਖਾਂ। [32]ਮਮੋਲੇ ਜੇਹੀਆਂ ਵਾਲੀਆਂ। [33]ਗੋਦੀ। [34]ਵਾਰਨੇ ਜਾਂਦੀਆਂ ਹਨ। [35]ਅਸੀਸ। [36]ਚੰਗੀ ਲਗਦੀ ਹੈ। [37]ਮਾਤਾ ਜੀ। [38]ਘੱਲੀ। [39]ਬੱਦਲ ਦੀ ਵਾਜ ਸੁਣਕੇ। [40]ਮੋਰ। [41]ਕਵਲ। [42]ਤੱਕ ਕੇ। [43]ਸੂਰਜ ਨੂੰ। [44]ਦਰਿੱਦ੍ਰੀ। [45]ਪਾਰਸ ਪ੍ਰਾਪਤ ਕਰਕੇ। [46]ਪਾਣੀ। [47]ਪਿਆਸੇ ਨੂੰ। [48]ਜਗਜਾਸੂ। [49]ਸਾਧਨਾਂ ਦਾ ਫਲ ਪ੍ਰਾਪਤ ਕਰਦਾ ਹੈ। [50]ਵੈਰੀ ਦਾ ਦੇਸ਼ ਲੈਕੇ। [51]ਰਾਜਾ। [52]ਪਪੀਹਾ ਸ਼ਾਂਤੀ ਬੂੰਦ ਲੈਕੇ। [53]ਚਕੋਰ ਚੰਦ੍ਰਮਾਂ ਤੇ। [54]ਜਿਵੇਂ ਖੁਸ਼ ਹੁੰਦਾ ਹੈ। *ਪਾ:—ਉਰ, ਮਨ। †ਪਾ:—ਸੁਖ ਬਾਰੀ।

ਕੋ ਜਨਮਜੋ ਸੁਨਿਕੈ ਮਨ ਸ਼੍ਰੀ ਗੁਰ ਮਾਤ ਪਿਤਾ[1] ਹਰਖਾਏ॥੬੦॥ਤੋਟਕ ਛੰਦ॥ ਚਲਿ ਆਵਤਿ ਭੇ ਸੁਲਤਾਨਪੁਰੈ । ਸੁਨਿ ਸ਼੍ਰੀ ਗੁਰੁ ਪਾਇਨ[2] ਧਾਇ[3] ਪਰੇ। ਜਨਨੀ ਮਨ ਕੀਨ ਅਨੰਦ ਘਨਾ । ਸੁਤ[4]* ਪੈ ਕਰ[5] ਫੇਰ ਦੁਲਾਰ[6] ਸਨਾ[7] ॥੬੧॥ ਪਿਖਿ[8] ਪੌਤ੍ਰਹਿ ਤੁੰਡ[9] ਕੁਸ਼ੇਸ਼ਯ[10] ਸਾ[11]। ਧਨ ਦੀਨਨ ਦੀਨ ਨਰੇਸ਼-ਯਸਾ[12] । ਤਨਿਯਾ[13] ਮਿਲਿ ਤੋਖ[14] ਤਿਖਾ ਤਰਖੀ[15]†। ਜਲ ਮੇਲ ਮਿਲਾ, ਸੁਖ ਸੋਂ ਹਰਖੀ ॥੬੨॥ ਦੋਹਰਾ ॥ ਕਾਲੂ ਬਦਨ ਬਿਲੋਕਿ[16] ਸੁਤ[17] ਸਰਸਹਿ[18] ਸਰਬ ਸਮਾਜ । ਹਰਖ[19] ਅਧਿਕ[20] ਉਰ ਮਹਿੰ ਧਰਜੋ–ਭਲੇ ਚਲਾਯੋ ਕਾਜ ॥ ੬੩ ॥ ਮੁਝਤੇ ਅਧਿਕ ਕਮਾਇ ਕਰਿ ਸਰਬ ਪਦਾਰਥ ਕੀਨ । ਕੀਰਤਿ ਜਗ ਵਿਸਤ੍ਰਿੱਤ ਭੀ ਦੀਨਨ ਦਾਨਹਿ ਦੀਨ–॥੬੪॥ ਤੋਟਕ ਛੰਦ ॥ ਰਹਿ ਕੇ-ਤਿਕ ਬਾਸੁਰ ਮਾਤ ਪਿਤਾ । ਮਿਲਿਕੈ ਸੁਤ[21] ਪੌਤ੍ਰਹਿ[22],ਕੀਨ ਗਤਾ[23] । ਇਕ ਸਾਲ ਭਯੋ ਸੁਤਕੇ ਜਨਮੇ । ਮੁਖ ਹੇਰਤਿ ਮਾਤ ਖੁਸ਼ੀ ਮਨਮੇ॥੬੫॥ਭਗਨੀ[24] ਮਨ ਕੀ ਸਭਿ ਜਾਨ ਰਿਦੇ । ਮੁਖ ਨਾਨਕ ਬੈਨ ਭਨੇ ਸੁਖ ਦੇ । 'ਇਕ ਬਾਰਿਕ ਲੈ ਪ੍ਰਤਿਪਾਰ ਕਰੋ । ਤੁਮ ਆਨ ਵਿਚਾਰ ਕਛੂ ਨ ਧਰੋ' ॥ ੬੬ ॥ ਸੁਨਿਕੈ ਹਰਖੀ ਸਰਸੀ[25] ਉਰਮੈ[26] । ਭਵ ਰੰਕ[27] ਮਦਾਰ[28] ਪਯੋ[29] ਘਰ ਮੈਂ । ਮੁਖਕੰਜ[30] ਬਿਲੋਕਤਿ[31] ਲਾਲਤਿ ਹੈ[32] । ਅਤਿ ਨੇਹ[33] ਧਰੇ ਪ੍ਰਤਿਪਾਲਤਿ ਹੈ॥੬੭॥ ਦੋਹਰਾ ॥ ਸਿਰੀਚੰਦ ਧਰਿ ਨਾਮ ਤਿਹ, ਪਾਯੋ ਉਛੰਗ[34] ਭਤੀਜ[35] । ਉਰ ਅਨੰਦ ਬਹੁ ਨਾਨਕੀ ਸੋਦਰ ਲਖਜੋ[36] ਪ੍ਰਸੀਜ[37] ॥੬੮॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸਿਰੀ ਚੰਦ ਜਨਮ' ਪ੍ਰਸੰਗ ਬਰਨਨੰ ਨਾਮ ਛਬੀਸਮੋ ਧਜਾਇ ॥ ੨੬ ॥

---

[1]ਸ਼੍ਰੀ ਗੁਰੂ ਜੀ ਦੇ ਮਾਤਾ ਤੇ ਪਿਤਾ ਮਨ ਵਿਚ । [2]ਚਰਨਾਂ ਪਰ । [3]ਦੌੜਕੇ । [4]ਪੁਤ੍ਰ ਦੇ । [5]ਹੱਥ । [6]ਲਾਡ । [7]ਸਣੇ । [8]ਵੇਖਕੇ । [9]ਮੂੰਹ । [10]ਕਮਲ । [11]ਜੇਸਾ । [12]ਰਾਜਿਆਂ ਜੇਹਾ । [13]ਧੀ । [14]ਪ੍ਰਸੰਨ ਹੋਈ। [15]ਤ੍ਰੇਹ ਦੂਰ ਹੋਈ । [16]ਵੇਖਕੇ। [17]ਪੁੱਤ੍ਰ ਦਾ । [18]ਬਹੁਤਾ (ਅ) ਖਿੜਿਆ । [19]ਅਨੰਦ । [20]ਬਹੁਤ । [21]ਪੁੱਤ੍ਰ ਤੇ । [22]ਪੌਤ੍ਰੇ ਨੂੰ । [23]ਦੂਰ ਗਏ । [24]ਬੇਬੇ ਜੀ ਦੇ । [25]ਬਹੁਤ (ਅ) ਖਿੜੀ । [26]ਰਿਦੇ ਵਿਖੇ । [27]ਜਨਮ ਦੇ ਕੰਗਾਲ ਨੇ । [28]ਕਲਪ ਬ੍ਰਿੱਛ, ਸੁਰਗ ਦੇ ਪੰਜਾਂ ਬ੍ਰਿੱਛਾਂ ਵਿਚੋਂ ਇਕ ਬ੍ਰਿੱਛ । [29]ਪਾ ਲਿਆ । [30]ਕਵਲ ਮੁਖ । [31]ਵੇਖਦੀ ਹੈ । [32]ਲਡਾਉਂਦੀ ਹੈ । [33]ਪ੍ਰੇਮ ਨਾਲ । [34]ਗੋਦੀ [ਸੰਸ:, ਉਤਸੰਗ] । [35]ਭਤੀਜਾ । [36]ਭਰਾ ਨੂੰ ਜਾਣਿਆ ਕਿ । [37]ਪ੍ਰਸੰਨ ਹੈ। *ਪਾ:–ਸਿਰ। †ਪਾ:–ਤੋਖਹਿ ਖਾ ਹਰਖੀ।

੨੭, [ਸ਼੍ਰੀ ਗੁਰੂ ਮੰਗਲ। ਮਨਸੁਖ ਤੇ ਭਗੀਰਥ।]

ਦੋਹਰਾ ॥ ਚਰਨ ਸ਼ਰਨ ਗੁਰੁ ਪਰਨ ਮਨ, ਨਖਨ ਨਿਹਿਕ ਛਬਿ ਮੂਲ।
ਹਰਨ ਮਰਨ ਭਵ ਨਿਜ ਜਨਿਨ, ਨਮੋ, ਹੋਹਿ ਅਨਕੂਲ ॥੧॥

ਪਰਨ=ਪਰਣਾ, ਆਸਰਾ। ਨਖਨ=ਨਹੁੰ, ਨੋਹਾਂ ਦੀ।
ਨਿਹਿਕ=ਹੀਰਾ [ਸੰਸ:, ਨਿਖ*] ਛਬਿ=ਸੁੰਦਰਤਾ।
ਭਵ=ਜਨਮ। ਹਰਨ ਮਰਨ ਭਵ=ਜਨਮ ਮਰਨ ਨੂੰ ਹਰ ਲੈਣ ਵਾਲੇ।
ਜਨਿਨ=ਦਾਸਾਂ ਦੇ। ਅਨਕੂਲ=ਮੁਆਫਕ, ਜੋ ਵਿਰੁੱਧ ਕਦੇ ਨਾ ਹੋਣ, ਸਦਾ ਸਹਾਈ ਰਹਿਣ।

ਅਰਥ–(ਸ਼੍ਰੀ) ਗੁਰੂ (ਜੀ ਦੇ ਉਨ੍ਹਾਂ) ਚਰਣਾਂ ਦੀ ਸ਼ਰਣ ਦਾ ਆਸਰਾ ਮਨ (ਵਿਚ ਲੈਕੇ) ਕਿ ਜਿਨ੍ਹਾਂ ਦੇ ਨਵ੍ਹਾਂ (ਦੀ ਛਬੀ) ਹੀਰੇ ਦੀ ਛਬੀ ਦਾ ਬੀ ਮੂਲ ਹੈ, (ਅਤੇ ਜੋ) ਅਪਣੇ ਦਾਸਾਂ ਦੇ ਜਨਮ ਮਰਨ (ਆਦਿ ਦੁਖਾਂ ਨੂੰ) ਹਰ ਲੈਣ ਵਾਲੇ ਹਨ (ਐਸੇ ਚਰਣਾਂ ਪਰ ਮੇਰੀ) ਨਮਸਕਾਰ ਹੋਵੇ, (ਓਹ) ਸਦਾ ਮੇਰੇ ਤੇ ਕ੍ਰਿਪਾਲੁ ਹੋਣ।

ਭਾਵ–ਸ਼੍ਰੀ ਗੁਰੂ ਜੀ ਦੇ ਨਹੁੰਵਾਂ ਦੀ ਸੁੰਦਰਤਾਈ ਨੂੰ ਹੀਰੇ ਨਾਲ ਸ਼ੋਭਾ ਦੇਂਦੇ ਹੋਏ ਦੱਸਦੇ ਹਨ ਕਿ ਹੀਰੇ ਦੀ ਸ਼ੋਭਾ ਉਨ੍ਹਾਂ ਨਖਾਂ ਤੋਂ ਆਈ ਹੈ, ਅਰਥਾਤ ਓਹ ਹੀਰੇ ਤੋਂ ਭੀ ਵਧੀਕ ਸੁੰਦਰ ਹਨ। ਪਰ ਉਨ੍ਹਾਂ ਚਰਣਾਂ ਦੀ ਜਿਨ੍ਹਾਂ ਦੇ ਨਹੁੰ ਇੰਨੇ ਸੁੰਦਰ ਹਨ ਆਤਮ ਮੰਡਲ ਵਿਚ ਕੀਹ ਕੀਮਤ ਹੈ ? ਦੱਸਦੇ ਹਨ ਕਿ ਅਪਣੇ ਦਾਸਾਂ ਦੇ ਜਨਮ ਮਰਨ ਦੇ ਭੈ ਨੂੰ ਕੱਟਣ ਹਾਰੇ ਹਨ। ਜੋ ਪ੍ਰੇਮੀ ਸਤਿਗੁਰ ਜੀ ਦੇ ਚਰਣਾਂ ਦੇ ਧਜਾਨੀ ਹਨ, ਓਹਨਾਂ ਨੂੰ ਧਜਾਨ ਸਿੱਧ ਹੋਣ ਤੇ ਸਮਾਧੀ ਪ੍ਰਾਪਤ ਹੁੰਦੀ ਹੈ ਤੇ ਸਮਾਧੀ ਮੁਕਤੀ ਦਾਤਾ ਹੁੰਦੀ ਹੈ, ਕਿਉਂ ਚਰਣਾਂ ਦਾ ਧਜਾਨ ਸਮਾਧੀ ਲਈ ਗੁਣਕਾਰ ਵਿਸ਼ੇਸ਼ ਹੈ ? ਇਸ ਲਈ ਕਿ ਜਿਨ੍ਹਾਂ ਦੇ ਓਹ ਚਰਣ ਹਨ ਓਹ ਆਤਮ ਪਦ ਆਰੂੜ ਸਦਾ ਵਾਹਿਗੁਰੂ ਵਿਚ ਨਿਮਗਨ ਹਨ, ਉਨ੍ਹਾਂ ਦੇ ਅੰਗ ਅੰਗ ਵਿਚ ਆਤਮ ਰੰਗ ਭਰਪੂਰ ਤੇ ਰੱਬੀ ਰਸ ਭੁੱਲ੍ਹ ਭੁੱਲ੍ਹ ਪੈ ਰਿਹਾ ਹੈ, ਸੀਸ ਤੋਂ ਲੈ, ਹੱਥਾਂ ਦੀਆਂ ਉਂਗਲੀਆਂ ਤੇ ਚਰਨਾਂ ਦੀਆਂ ਉਂਗਲੀਆਂ ਤੋਂ ਮਾਨੋ ਓਹ ਨੂਰ ਹਰ ਵੇਲੇ ਬਰਸ ਰਿਹਾ ਹੈ, ਉਸ ਆਤਮ ਦਾਤ ਨਾਲ ਜੋ ਆਤਮ ਰਸ ਰੱਤੇ ਸਤਿਗੁਰੂ ਜੀ ਦੇ ਅੰਗਾਂ ਤੋਂ ਸੁਤੇ ਸਿੱਧ ਦਾਨ ਹੋ ਰਿਹਾ ਹੈ ਧਜਾਨੀ ਦੇ ਧਜਾਨ ਯਤਨ ਵਿਚ ਸਿੱਧੀ ਤੁਰੰਤ ਹੁੰਦੀ ਹੈ। ਐਸੇ ਸੁਖ ਦਾਤੇ ਚਰਨਾਂ ਲਈ ਅਰਦਾਸ ਕਰਦੇ ਹਨ ਕਿ ਓਹ ਸਦਾ ਮੇਰੇ ਤੇ ਕ੍ਰਿਪਾਲ ਹੋਣ। ਏਹੋ ਖਿਆਲ ਕਵਿ ਜੀ ਦਾ ਅਗਲੇ ਤ੍ਰੈਹਾਂ ਅਧਜਾਵਾਂ ਦੇ ਮੰਗਲਾਂ ਵਿਚ ਜਾਰੀ ਰਹਿੰਦਾ ਹੈ।

*ਨਿਖ=੧. ਸੋਨੇ ਦਾ ਟੁਕੜਾ, ੨. ਸੋਨੇ ਦਾ ਸਿੱਕਾ, ੩. ਸੋਨੇ ਦਾ ਤੋਲਾ, ੪. ਚਾਂਦੀ ਦਾ ਇਕਤੋਲ, ੫. ਵੈਦਜਕ ਦਾ ਇਕ ਤੋਲ, ੬. ਸੋਨਾ, ੭. ਸੋਨੇ ਦਾ ਬਰਤਨ, ੮. ਸੋਨੇ ਦਾ ਇਕ ਗਲੇ ਦਾ ਗਹਿਣਾ, ੯. ਹੀਰਾ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ ॥ ਪੁਰਿ ਸੁਲਤਾਨ ਸਮੀਪ ਹੈ ਮੈਲਸੀਹਾਂ ਇਕ ਗ੍ਰਾਮ। ਹੁਤੋ ਉਪਾਸਕ ਕਾਲਿਕਾ ਤਹਾਂ ਭਗੀਰਥ ਨਾਮ ॥ ੨ ॥ ਚੌਪਈ ॥ ਜਿਉਂ ਮਿਲਿ ਤਿਹ ਲਿਯ ਗੁਰਮਤਿ ਰੀਤੀ। ਤਿਉਂ ਮੈਂ ਕਹੌਂ ਸੁਨਹੁ ਕਰਿ ਪ੍ਰੀਤੀ। ਭਾਉ ਧਰੇ ਸੇਵਤਿ ਨਿਤ ਕਾਲੀ। ਸੁਚ ਸੰਜਮ ਕਰਿ ਭੂਰ[1] ਸੁਚਾਲੀ ॥੩॥ ਰਟਹਿ ਨਾਮ ਓ* ਭਵਾ[2] ਭਵਾਨੀ[3]। ਜਗਦੰਬਾ[4],ਤ੍ਰੈ ਗੁਨ ਕੀ ਖਾਨੀ॥ ਅਸ਼ਟਭੁਜੀ, ਅਸ਼ਟਾਯੁਧ[5] ਚਮਕਹਿੰ। ਦਾਂਤਨਿ[6] ਪਾਂਤ[7] ਬਿਸਾਲਾ[8] ਦਮਕਹਿੰ ॥੪॥ ਲਾਲ ਬਿਲੋਚਨ[9] ਮੁੰਡਨਮਾਲੀ[10]। ਛੋਡਤਿ ਤੁੰਡਹਿ[11] ਜ੍ਵਾਲ[12] ਕਰਾਲੀ[13]। ਸਿੰਘ[14] ਬਾਹਨੀ[15],ਸੰਤਨਪਾਲੀ[16]। ਦੈਂਤ ਸੰਘਾਤ[17] ਸੰਘਾਰਨ[18] ਕਾਲੀ ॥੫॥ ਮਧੁਕੈਟਭ, ਮਹਿਖਾਸੁਰ† ਮਰਦਨ[19]। ਧੂਮ੍ਰਾਛ, ਚੰਡ ਮੁੰਡ† ਚਕਰਦਨ[20]। ਰਕਤਬੀਜ† ਕੋ ਪਾਨੀ[21] ਰਕਤਾ[22]। ਸੁੰਭ ਨਿਸੁੰਭ† ਹਨਨਿ[23] ਵਡ ਸ਼ਕਤਾ[24] ॥੬॥ ਅਭੈ ਦਾਨ ਦੈਨੀ ਤ੍ਰੈਲੋਕਾ। ਸਰਬ ਪੂਜਨ ਨਿਤ ਸਰਬ ਅਸ਼ੋਕਾ[25]। ਜਗਤ ਕਾਰਨੀ,ਆਦਿ ਕੁਮਾਰੀ। ਉਮਾ[26] ਰਮਾ[27] ਬਾਨੀ[28] ਤਨਧਾਰੀ[29] ॥ ੭ ॥ ਜੈ ਦੇਵੀ, ਜੈ ਚੰਡਿ[30], ਕਪਾਲੀ[31]‡। ਜੈ ਜੈ ਅੰਬੇ[32] ਬਾਹੁ ਬਿਸਾਲੀ[33]। ਜੈ ਦੁਰਗੇ[34], ਦੁਰ ਧਰਖਣ[35] ਗੌਰੀ[36]। ਤੁਝ ਸੇਵਹਿ ਬਿਧਿ[37] ਸ਼ੰਕਰ[38] ਸ਼ੌਰੀ[39] ॥ ੮ ॥ ਜਗ ਉਪਜਾਵਨਿ, ਪਾਲਨਿ, ਕਾਲਨਿ[40]। ਅਕਲੰਕੀ ਦੁਰਜਨ ਦਲ[41] ਸਾਲਨਿ[42]। ਅਸਿ ਧਰਨੀ[43] ਹਰਨੀ ਅਗਜਾਨੰ। ਸੁਖ ਕਰਨੀ ਦਲਨੀ[44] ਦਯਤਾਨੰ[45] ॥ ੯ ॥ ਨਮੋ

[1]ਬਹੁਤ। [2]ਸ਼ਿਵਾ। [3]ਦੇਵੀ, ਸਾਰੇ ਦੇਵੀ ਦੇ ਨਾਮ ਟੁਰੇ ਹਨ। [4]ਜਗਤ ਮਾਤਾ। [5]ਅੱਠੇ ਸ਼ਸਤ੍ਰ। [6]ਦੰਦਾਂ ਦੀ। [7]ਪੰਕਤੀ। [8]ਬੜੀ। [9]ਲਾਲ ਨੇਤ੍ਰ। [10]ਸਿਰਾਂ (ਖੋਪਰੀਆਂ) ਦੀ ਮਾਲਾ। [11]ਮੁਖ ਤੋਂ। [12]ਅੱਗ। [13]ਭਯਾਨਕ। [14]ਸ਼ੇਰ ਦੀ। [15]ਸਵਾਰੀ ਵਾਲੀ। [16]ਸੰਤਾਂ ਨੂੰ ਪਾਲਣ ਵਾਲੀ। [17]ਸਮੂਹ ਦੈਤਾਂ ਨੂੰ। [18]ਨਾਸ਼ ਕਰਨ ਵਾਲੀ। [19]ਮਹਿਖਾਸੁਰ ਨੂੰ ਮਲਨ ਵਾਲੀ। [20]ਨਾਸ਼ ਕਰਨ ਵਾਲੀ। [21]ਪੀਣ ਵਾਲੀ। [22]ਲਹੂ। [23]ਨਾਸ਼ਕ। [24]ਵੱਡੀ ਸ਼ਕਤੀ ਮਾਨ। [25]ਸਭ ਨੂੰ ਸ਼ੋਕ ਰਹਤ ਕਰਨ ਵਾਲੀ। [26]ਪਾਰਬਤੀ। [27]ਲੱਛਮੀ। [28]ਸਰਸ੍ਵਤੀ। [29]ਸਰੀਰ ਧਾਰਕੇ ਹੋਈ। [30]ਚੰਡੀ। [31]ਮਹਾਂ ਕਾਲ ਦਾ ਨਾਮ ਕਪਾਲ ਹੈ ਉਸ ਦੀ ਜੋ ਹੋਵੇ ਸੋ ਕਪਾਲੀ। ਭਾਵ ਜਗਤ ਮੂਲਕ ਪ੍ਰਕ੍ਰਿਤੀ, (ਅ) ਖੋਪਰੀਆਂ ਧਾਰਨ ਵਾਲੀ। [32]ਮਾਤਾ। [33]ਬਹੁਤੀਆ ਬਾਂਹਾਂ ਵਾਲੀ। [34]ਦੁਰਗਾ। [35]ਦੈਤਾਂ ਨੂੰ ਦਬਾਉਣ ਵਾਲੀ, (ਅ) ਕਰੜਾ ਹੈ ਤੇਰਾ ਦਬਾਉਣਾ (ਦੈਤਾਂ ਨੂੰ)। [36]ਚਿੱਟੇ ਰੰਗ ਵਾਲੀ। [37]ਬ੍ਰਹਮਾ। [38]ਸ਼ਿਵ। [39]ਸ਼ੌਰ=ਵਿਸ਼ਨੂੰ। [40]ਲਯ ਕਰਨ ਵਾਲੀ। [41]ਦੁਰਜਨਾਂ ਦੇ ਦਲਾਂ ਨੂੰ। [42]ਦੁਖ ਦਾਤੀ। [43]ਕ੍ਰਿਪਾਨ ਧਾਰਨ ਵਾਲੀ। [44]ਦਲਨ ਵਾਲੀ। [45]ਦੈਂਤਾਂ ਨੂੰ।

*ਪਾ:—ਕੋ। †ਸਾਰੇ ਨਾਮ ਦੈਂਤਾਂ ਦੇ ਹਨ। ‡ਪਾ:—ਕ੍ਰਿਪਾਲੀ।

ਨਮੋ ਸਸਿ[੧] ਭਾਨੁ ਪ੍ਰਕਾਸ਼ੀ[੨]। ਨਮੋ ਅਰੋਜਨਿ[੩] ਸਭਿ ਦੁਖ ਨਾਸ਼ੀ। ਪਰਮ ਰੂਪ ਪ੍ਰੱਗਯਾ[੪] ਕੱਲਯਾਣੀ। ਨਮੋ ਮੰਗਲਾ[੫] ਭੁ ਸਰਬਾਣੀ ॥ ੧੦ ॥ ਨਮੋ ਜੋਗ ਮਾਯਾ[੬], ਬਰਦਾਨੀ[੭]। ਸਰਬ ਸ਼ਸਤ੍ਰ ਰੂਪਾ ਸਭਿ ਜਾਨੀ ਬਰਬੈਡ੍ਰਨਿ[੮] ਭੁਜਦੰਡ ਅਖੰਡੀ[੯]। ਨਮੋ ਨਮੋ ਪਗ ਚੰਡਿ ਪ੍ਰਚੰਡੀ[੧੦] ॥੧੧॥ ਦੋਹਰਾ ॥ ਅਸ[੧੧] ਪ੍ਰਕਾਰ ਬਹੁ ਨਾਮ ਜਪਿ ਪੂਜਿ ਕਾਲਕਾ ਮਾਤ। ਹਰਣ-ਤਿਮਰ ਅੱਗਯਾਨ ਕੋ[੧੨] ਚਹਿਤਿ ਰਿਦੇ ਦਿਨ ਰਾਤਿ ॥ ੧੨ ॥ ਚੌਪਈ ॥ ਏਕ ਦਿਵਸ ਸੁਚਿ[੧੩] ਸੰਜਮਿ ਸਾਥਾ। ਬੰਦਹਿ ਧਰ ਪਰ[੧੪] ਧਰਿ ਕਰਿ ਮਾਥਾ।ਸੇਵਾ ਕਰਤਜੋ ਬਾਸੁਰ ਬੀਤਾ। ਤਦਪਿ[੧੪] ਨ ਤਜਹਿ ਬਧੀ ਚਿਤ ਪ੍ਰੀਤਾ ॥੧੩॥ ਰਹਜੋ ਕਾਲਿਕਾ ਮੰਦਰ ਮਾਂਹੀ। ਸਦਨ ਨ ਗਮਨਜੋ ਅਤਿ ਚਿਤ ਚਾਹੀ। ਅਰਧ ਨਿਸਾ[੧੫] ਬੀਤੀ ਅਲਸਾਵਾ। ਤਬਹਿ ਚੰਡਿਕਾ ਸੁਪਨ ਦਿਖਾਵਾ ॥ ੧੪॥'ਭੁ ਸੁਮਤੇ[੧੬] ! ਜੁ ਮਨੋਰਥ ਤੋਰਾ। ਹੋਇ ਸਪੂਰਨ ਇਹ ਬਰ ਮੋਰਾ। ਨਿਜ ਸਰੂਪ ਕੋ ਲਖਿਹੈਂ ਗਯਾਨਾ। ਪ੍ਰਾਪਤਿ ਹੈ ਅਪਵਰਗ[੧੭] ਮਹਾਨਾ[੧੮]॥ ੧੫॥ਪਰਾਲਬਧ ਹੈ ਤਨ ਕੀ ਜੋ ਲੋ[੧੯]। ਸੇਵਹੁ ਸ਼੍ਰੀ ਨਾਨਕ ਪਗ ਤੋ ਲੋ[੨੦]* ਪੁਰਿ ਸੁਲਤਾਨਹਿ ਕੀਨਿ ਦੁਕਾਨਾ। ਦੁਰਜੋ ਰਹਤਿ ਹੈ[੨੧] ਜਾਇ ਨ ਜਾਨਾ॥ ੧੬॥ਸ੍ਰੀ ਕਰਤਾਰ ਰੂਪ ਅਵਤਾਰਾ†। ਕਲਿ ਨਰ ਤਾਰਨ ਕੋ ਤਨ ਧਾਰਾ।

---

[੧]ਚੰਦ੍ਰਮਾਂ ਤੇ। [੨]ਸੂਰਜ ਨੂੰ ਪ੍ਰਕਾਸ਼ਣ ਵਾਲੀ। [੩]ਨਾਸ਼ ਤੋਂ ਰਹਿਤ। [੪]ਬੁੱਧ ਰੂਪ (ਅ) ਸਰਸ੍ਵਤੀ। [੫]ਖੁਸ਼ੀ ਦਾਤੀ। [੬]ਵਿਸ਼ਨੂੰ ਦੀ ਮਾਯਾ, ਜਗਤ ਰਚਨ ਸਮੇਂ ਦੀ ਰੱਬ ਦੀ ਸ਼ਕਤੀ ਸਰੂਪਾ। [੭]ਵਰ ਦਾਤੀ। [੮]ਬਲਵਾਲੀ। [੯]ਨਾ ਖੰਡੇ ਜਾਣ ਵਾਲੇ। [੧੦]ਇਸ। [੧੧]ਅਗਯਾਨ ਦਾ ਅਨ੍ਹੇਰਾ ਦੂਰ ਕਰਨ ਲਈ। [੧੨]ਪਵਿੱਤ੍ਰਤਾ। [੧੩]ਧਰਤੀ ਤੇ। [੧੪]ਤਾਂ ਭੀ। [੧੫]ਅੱਧੀ ਰਾਤ। [੧੬]ਹੇ ਸ੍ਰੇਸ਼ਟ ਪੁਰਸ਼। [੧੭]ਮੁਕਤੀ। [੧੮]ਵੱਡੀ। [੧੯]ਜਦ ਤਕ। [੨੦]ਤਦ ਤਕ। [੨੧]ਛਿਪੇ ਰਹਿੰਦੇ ਹਨ।

*ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦੇਵੀ ਨੂੰ ਮੁਕਤੀ ਦੇਣੋਂ ਅਸਮਰੱਥ ਲਿਖਿਆ ਹੈ, ਇਸੇ ਕਰਕੇ ਦੇਵੀ ਏਥੇ ਅਪਣੇ ਭਗਤ ਨੂੰ ਮੁਕਤੀ ਪ੍ਰਾਪਤੀ ਵਾਸਤੇ ਗੁਰੂ ਨਾਨਕ ਜੀ ਦੀ ਸੇਵਾ ਵਾਸਤੇ ਉਪਦੇਸ਼ ਦੇਂਦੀ ਦੱਸੀ ਹੈ, ਯਥਾ:—ਗੁਰੂ ਗ੍ਰੰਥ ਵਾਕ—ਤੂ ਕਹੀਅਤ ਹੀ ਆਦਿ ਭਵਾਨੀ ॥ ਮੁਕਤਿ ਕੀ ਵਰੀਆ ਕਹਾ ਛਪਾਨੀ ॥ ੪ ॥ [ਦ ਭ ਨਾਮ:

†ਇਥੇ ਭਾਈ ਸੰਤੋਖ ਸਿੰਘ ਜੀ ਦੇਵੀ ਦੀ ਜ਼ਬਾਨੀ ਕਹਿ ਰਹੇ ਹਨ ਕਿ ਗੁਰੂ ਨਾਨਕ ਦੇਵ ਜੀ ਕਰਤਾਰ ਦਾ ਅਵਤਾਰ ਹਨ, ਜਿਸਦੇ ਅਰਥ ਹਨ ਕਿ ਸਭ ਤੋਂ ਉੱਚੇ ਹਨ, ਫਿਰ ਕਦੇ ਹੋ ਸਕਦਾ ਹੈ ਕਿ ਉਹੀ ਭਾਈ ਸੰਤੋਖ ਸਿੰਘ ਜੀ ਦੇ ਦੇਵੀ ਬਾਬਤ ਲੇਖਾਂ ਤੋਂ ਦੇਵੀ ਨੂੰ ਗੁਰੂ ਜੀ ਤੋਂ ਵਡਾ ਸਮਝਿਆ ਜਾਵੇ ?

[ਬਾਕੀ ਟੁਕ ਟੱਪੇ ਅਗਲੇ ਪੰਨੇ ਦੇ ਥੱਲੇ]

ਧਰਿ ਸ਼ਰਧਾ ਦਰਸ਼ਹੁ ਦੁਖ ਦਾਹੂ[1]। ਜਗ ਜੀਵਨ ਕੋ ਲੇਵਹੁ ਲਾਹੂ'॥ ੧੭॥ ਇਤੇ ਮਾਤੁ ਮਹਿੰ ਖੁਲੇ ਬਿਲੋਚਨ[2]। ਲਖਿ ਸੁਪਨੇ ਕੋ ਕਰਿ ਬਹੁ ਸੋਚਨ। ਭੋਰ[3] ਹੋਤਿ ਲੌ ਦਿਢ[4] ਬੈਰਾਗਾ। ਭਯੋ ਹਿਯੇ ਨਿਜ ਕੁਟੰਬ ਤਯਾਗਾ॥੧੮॥ਗ੍ਰਾਮ ਚੌਧਰਤਾ ਆਦਿ ਬਿਭੂਤੀ[5]। ਤਜਿ ਗਮਨਨੋ ਅਤਿਸ਼ੈ ਮਤਿ ਪ੍ਰੁਤੀ[6]। ਰੋਕ ਰਹੇ ਨਰ ਰੁਕਤਿ ਨ ਕੈਸੇ। ਪ੍ਰੇਮ ਪ੍ਰਵਾਹਿ ਬਹਨੋ ਹੜ ਜੈਸੇ ॥੧੯॥ ਆਵਾ ਪੁਰਿ ਸੁਲਤਾਨਹਿ ਤੂਰਨ। ਪ੍ਰੇਮ ਸੰਗਿ ਹਿਰਦਾ ਪਰਿ-ਪੂਰਨ। ਜਹਿੰ ਆਪਨ[7] ਪਰ ਜਾਚਕ[8] ਭੀਰਾ। ਦਰਸ਼ਨ ਹੇਤਹਿੰ[9] ਹੋਤਿ ਅਧੀਰਾ॥੨੦॥ਪਗ ਪਰ ਪਰਿ ਰਹਨੋ ਦੇਂਡ ਸਮਾਨਾ[10]। ਬਜਾਕੁਲ਼ ਭਾ ਤਨ-ਸੁਧਿ ਬਿਸਰਾਨਾ। ਸਭਿ ਬ੍ਰਿਤਾਂਤ ਲਖਿ ਕਰਿ ਜਗਨਾਥਾ। ਹਾਥ ਛੁਹਾਯੋ ਮਾਥਹਿ ਸਾਥਾ ॥੨੧॥ ਭੁਜਾ ਪਕਰਿ ਕੈ ਬਹੁਰ ਬਿਠਾਯੋ। ਸ਼੍ਰੀ ਮੁਖ ਕੋਮਲ ਵਾਕ ਅਲਾਯੋ। 'ਕੌਨ ਮਨੋਰਥ, ਕਿਹ[11] ਤੇ ਆਵਾ ? ਚਹਨੋ ਸੁ ਦੇਉਂ ਕਹੋ ਮਨਭਾਵਾ[12]॥੨੨॥ਸੁਨਤਿ ਭਗੀਰਥਬੋਲਨੋ ਬਾਨੀ।'ਸਭਿ ਜਾਨਤਿ ਹੌ ਤੁਮ ਗੁਨ ਖਾਨੀ। ਤਦਪਿ ਕਹੌਂ ਬੂਝਨਿ[13] ਅਨੁਸਾਰੀ[14]। ਰਹਨੋ ਚਹਿਤਿ ਹੌਂ ਸ਼ਰਨ ਤੁਮਾਰੀ॥੨੩॥ ਗ੍ਰਾਮ ਮੈਲਸੀਹੋਂ ਮਹਿੰ ਧਾਮਾ[15]। ਕਰੋਂ ਉਪਾਸਨ ਕਾਲੀ ਨਾਮਾ। ਕ੍ਰਿਪਾ ਕੀਨਿ ਮੁਝ ਪਰ ਜਗਮਾਈ। ਸੁਮਤਿ ਦੀਨਿ ਕਹਿ ਗਾਥ[16] ਬੁਝਾਈ[17] ॥੨੪॥ ਮੈਂ ਆਯੋ ਤੁਮ ਸੇਵਨ ਚਰਨਾ। ਨਮੋ ਨਮੋ ਭੋ ਅਸ਼ਰਨ ਸ਼ਰਨਾ[18]!'। ਸੁਨੀ ਸ਼ੂਨ ਮਹਿੰ ਬਿਨੈ ਬਿਸਾਲਾ। ਪਰਮ ਪ੍ਰਸੀਦੇ[19] ਦੀਨ ਦਯਾਲਾ॥੨੫॥ਜਗਤ ਸਭਿਹਿ ਪਰਪੰਚ[20] ਦਿਖਾਯੋ। ਬਹੁਰੋ ਅਪਨੀ

[1]ਨਾਸ਼ਕ। [2]ਅੱਖਾਂ,[3]ਸਵੇਰ।[4]ਪੱਕਾ। [5]ਐਸ਼ਵਰਜ ਦੇ ਸਾਮਾਨ।[6]ਜਿਸਦੀ ਬੁੱਧੀ ਬਹੁਤ ਪਵਿੱਤ੍ਰ ਸੀ। [7]ਹੱਟ। [8]ਮੰਗਤਿਆਂ ਦੀ । [9]ਵਾਸਤੇ। [10]ਡੰਡੇ ਵਾਂਗ ਭਾਵ ਲੰਬਾ ਪੈ ਰਿਹਾ ਪੈਰਾਂ ਉਤੇ। [11]ਕਿੱਥੋਂ। [12]ਮਨ ਭਾਉਂਦੀ ਗੱਲ ਆਖ। [13] (ਆਪਦੇ) ਪੁੱਛਣ। [14]ਮੂਜਬ । [15]ਘਰ ਹੈ। [16]ਕਥਾ, ਗਲ। [17]ਸਮਝਾਈ।[18]ਹੇ ਸ਼ਰਨ ਹੀਨਾਂ ਨੂੰ ਸ਼ਰਨ ਦਾਤੇ।[19]ਪ੍ਰਸੰਨ ਹੋਏ।[20]ਮਿਥਿਆ।

(ਪਿਛਲੇ ਪੰਨੇ ਦੀ ਬਾਕੀ ਟੂਕ)

ਸ਼੍ਰੀ ਜਪੁਜੀ ਸਾਹਿਬ ਦੇ ਟੀਕੇ ਗਰਬ ਗੰਜਨੀ ਵਿਚ ਕਵਿ ਜੀ ਆਪ ਦੱਸਦੇ ਹਨ ਕਿ ਅਨੰਦ ਘਨ ਨੇ ਦਸਮ ਗੁਰੂ ਜੀ ਦਾ ਗੁਰੂ ਦੇਵੀ ਦੱਸਕੇ ਭੁੱਲ ਕੀਤੀ ਹੈ। ਕਵਿ ਜੀ ਉਥੇ ਦੱਸਦੇ ਹਨ ਕਿ ਦੇਵੀ ਗੁਰੂ ਨਹੀਂ ਹੈ ਦਸਮੇਸ਼ ਜੀ ਦਾ, ਤੇ ਆਪ ਪ੍ਰਮਾਣ ਦੇਂਦੇ ਹਨ। 'ਆਦਿ ਅੰਤ ਏਕੋ ਅਵਤਾਰਾ। ਸੋਈ ਗੁਰੂ ਸਮਝੀਅਹੁ ਹਮਾਰਾ'। ਇਹ ਦਸਮੇ ਗੁਰਾਂ ਦਾ ਵਾਕ ਦੇਕੇ ਭਾਈ ਸੰਤੋਖ ਸਿੰਘ ਜੀ ਨੇ ਉਥੇ ਦਸਮੇਸ਼ ਜੀ ਦਾ ਗੁਰੂ 'ਵਾਹਿਗੁਰੂ' ਨੂੰ ਸਿੱਧ ਕੀਤਾ ਹੈ, ਦੇਵੀ ਗੁਰੂ ਨਹੀਂ ਹੈ। ਵਿਸ਼ੇਸ਼ ਲਈ ਦੇਖੋ ਰੁਤ ੩ ਅੰਸੂ ੧੨ ਦੇ ਅੰਤ ਦੀ ਟੂਕ। ਅਤੇ ਇਸੇ ਗ੍ਰੰਥਾਵਲੀ ਦੀ ਪ੍ਰਸਤਾਵਨਾ ਦਾ 'ਕਵੀ ਜੀ ਦੀ ਇਸ਼ਟਾਪਤੀ' ਵਾਲਾ ਲੇਖ।

ਸੇਵ ਲਗਾਯੋ।ਰਹਤਿ ਭਯੋ ਦਰਸ਼ਨ ਨਿਤ ਕਰਿਹੀ।ਚਰਨ ਪਖਾਰਿ[1]ਹਰਖ ਉਰ ਧਰਿਹੀ॥੨੬॥ਜਿਉਂ[2]ਕਰੁਨਾਨਿਧਿ[2]ਦੇਹਿੰ ਰਜਾਈ[3]।ਤੈਸੇ ਕਰਹਿ ਸਦਾ ਮਨ ਭਾਈ। ਬੀਤਯੋ ਅਸ ਪ੍ਰਕਾਰ ਕਛੁ ਕਾਲਾ। ਸ਼ਰਧਾ ਧਾਰਤਿ ਰਿਦੈ ਬਿਸਾਲ॥੨੭॥ਗਮਨਯੋ ਨਿਜ ਪੁਰਿ ਤੇ ਮਰਦਾਨਾ॥ਆਯੋ ਗੁਰ ਢਿਗ ਪੁਰਿ ਸੁਲਤਾਨਾ। ਬੰਦਨ ਕਰਿ ਉਚਰਯੋ ਕਲਯਾਨਾ। ਬੈਸ ਗਯੋ ਪੁਨਿ ਭਾਗ ਮਹਾਨਾ[4] ॥੨੮॥ ਤਲਵੰਡੀ ਕੇ ਕੁਸ਼ਲ[5] ਸੰਦੇਸ਼ੇ[6]। ਦੇਤਿ ਭਯੋ ਬੂਝੇ ਗੁਰ ਜੈਸੇ। ਅਪਨ ਪ੍ਰਯੋਜਨ[7] ਬਹੁਰ ਸੁਨਾਯੋ। ਜਾਂਕੇ ਹਿਤ[8] ਚਲਿ ਕਰਿ ਪੁਰਿ ਆਯੋ॥੨੯॥[9]ਸੁਨਿ ਜਜਮਾਨ*।ਬਚਨ ਤੁਮ ਭਾਖਾ।ਤਜਹੁ ਅਪਰ ਜਾਚਨ[9] ਅਭਿਲਾਖਾ[10]। ਯਾਂਤੇ ਮਾਂਗੋਂ ਮੈਂ ਨਹਿੰ ਕੋਊ। ਤੁਮਰੋ ਬਚਨ ਚਿਤਾਰਤਿ[11] ਸੋਊ ॥੩੦॥ ਔਰ ਚਲਤਿ ਨੀਕੀ ਗੁਜਰਾਨਾ[12]। ਤਨਿਯਾ[13] ਬਯਾਹਨਿ[14] ਖਰਚ ਮਹਾਨਾ। ਤਾਂਕੀ ਸ਼ਕਤਿ ਨ ਸਦਨ ਹਮਾਰੇ। ਯਾ ਹਿਤ ਆਯੋ ਨਿਕਟਿ ਤੁਮਾਰੇ'॥੩੧॥ਅਸਿ ਪ੍ਰਕਾਰ ਸੁਨਿ ਕਰਿ ਸੁਖਰਾਸਾ। ਤਿਹ ਛਿਨ ਹੁਤੋ ਭਗੀਰਥ ਪਾਸਾ। ਤਾਂਸੋ ਬੋਲੇ ਕ੍ਰਿਪਾ ਨਿਧਾਨਾ। [9]ਕਰਹੁ ਕਾਜ ਤੁੰ ਪਰਮ ਸਯਾਨਾ॥੩੨॥ਬਯਾਹ ਸੋਜ[15]ਲਿਖਿ ਕਾਗਦ ਸਭਿਹੀ।ਗਮਨਹੁ ਲਵਪੁਰਿ[16] ਮਾਰਗ ਅਬ ਹੀ। ਇਹ ਸਥਾਨ ਹੈ ਵਸਤੁ ਨ ਪੂਰੀ। ਤਹਿੰ ਬਿਲੋਕਿ ਕੈ ਆਨਹੁ ਰੂਰੀ[17] ॥ ੩੩ ॥ ਰਜਨੀ[18] ਏਕ ਬਸਹੁ ਪੁਰਿ[19] ਮਾਂਹੀ। ਤੁਰਨ ਆਵਨ ਬਿਲਮਹੁ ਨਾਂਹੀ'।ਧਰਿ ਰਜਾਇ ਸਿਰ ਪਰ ਜਗਨਾਥਾ[20]। ਲਿਖਯੋ ਬੁਝਿ[21] ਮਰਦਾਨੇ ਸਾਥਾ[22] ॥ ੩੪ ॥ ਬਾਂਛਿਤ ਦਰਬ ਲੇਯ ਨਿਜ ਹਾਥਾ। ਗਮਨਯੋ ਪੰਥ ਨਾਇ[23] ਪਦ[24] ਮਾਥਾ[25]। ਪਹੁੰਚਯੋ ਲਵਪੁਰਿ ਨਗਰ ਮਝਾਰਾ। ਇਕ ਦੁਕਾਨ ਪੁਰ ਸ਼ਾਹ ਨਿਹਾਰਾ ॥ ੩੫ ॥ ਮਨ ਸੁਖ ਨਾਮ ਹੁਤੋ ਜਿਸ ਕੋਰੋ। ਧਨੀ ਅਧਿਕ ਵਾਪਾਰ ਘਨੇਰੋ। ਤਿਹਕੇ ਸਾਥ ਕਹੀ ਨਿਜ ਗਾਥਾ। ਸਰਬ ਦਰਬ ਕੋ ਲੇਕਰਿ ਹਾਥਾ ॥੩੬॥[9]ਬਯਾਹ ਸੋਜ ਕਾਗਦ ਪਰ

---

[1]ਧੋਵੇ। [2]ਕਿਰਪਾ ਦੇ ਸਮੁੰਦਰ। [3]ਆਗਿਆ। [4]ਜਿਸ (ਮਰਦਾਨੇ) ਦੇ ਭਾਗ ਵਡੇ ਸਨ। [5]ਸੁਖ ਦੇ। [6]ਸਨੇਹੇ। [7]ਆਪਣਾ ਮਤਲਬ। [8]ਜਿਸ ਵਾਸਤੇ। [9]ਹੋਰ ਥੋਂ ਮੰਗਣ ਦੀ। [10]ਇੱਛਾ। [11]ਯਾਦ ਕਰਕੇ। [12]ਹੋਰ ਗੁਜਰਾਨ ਤਾਂ ਚੰਗੀ ਚਲਦੀ ਹੈ। [13]ਧੀ ਦੇ। [14]ਵਿਆਹ ਕਰਨ ਦਾ। [15]ਵਿਆਹ ਦਾ ਸਮਾਨ। [16]ਲਾਹੌਰ। [17]ਸੁੰਦਰ। [18]ਰਾਤ। [19]ਭਾਵ ਲਾਹੌਰ। [20]ਭਾਵ ਗੁਰੂ ਜੀ ਦੀ। [21]ਪੁੱਛਕੇ। [22]ਕੋਲੋਂ। [23]ਨਿਵਾਕੇ। [24]ਚਰਨਾਂ ਪੂਰ। [25]ਮੱਥਾ।

*ਪਾਃ—ਸੁਨ ਸ਼੍ਰੀ ਪ੍ਰਭੂ।

ਜੋਤੀ। ਆਪ ਸਰਬ ਲੈ ਦੀਜੈ ਤੋਤੀ। ਏਕ ਨਿਸਾ ਬਸਿਹੋਂ ਇਸ ਨਗਰਾ। ਤੂਰਨ ਕਰਿਯੋ ਕਾਰਜ ਸਗਰਾ[7] ॥੩੭॥ ਸੁਨਿ ਕਰਿ ਮਨਸੁਖ ਤਿਹੰ ਸਨਮਾਨਾ[1]। ਨਿਕਟਿ ਬਿਠਾਯੋ ਬਚਨ ਬਖਾਨਾ। 'ਅਬ ਪ੍ਰਦੇਖ ਭੀ[2] ਕਰਹੁ ਨਿਵੇਸਾ[3]। ਭੋਰਿ ਹੋਤਿ ਲੈ ਵਸਤੁ ਸੁ ਦੇਸਾਂ[4]' ॥ ੩੮ ॥ ਸੋ ਕਾਗਦ ਪੁਨ ਪਠਨੋ[5] ਵਿਚਾਰੀ। 'ਅਵਰ ਵਸਤੁ ਸਭਿ ਹੋਇ ਤਯਾਰੀ। ਬਿਲਮ ਲਗਹਿ ਕਰਿਵਾਵਤਿ ਚੂੜਾ। ਜੋ ਲੀਯੋ ਚਾਹਤਿ ਹੈਂ ਰੂੜਾ[6]' ॥੩੯॥ ਤਬਹਿ ਭਗੀਰਥ ਬੋਲਯੋ ਬਾਨੀ। ਸੁਨਹੁ ਸ਼ਾਹੁ ! ਵਿਪਰੀਤਿ ਕਹਾਨੀ[7]। ਦੂਜੀ ਨਿਸਾ[8] ਰਹੋਂ ਜੋ ਨਗਰਾ। ਬਾਦ ਜਨਮ ਜਾਵਹਿ ਮੁਝ ਸਗਰਾ[9] ॥੪੦॥ ਕਹਯੋ ਸ਼ਾਹੁ 'ਕੋ ਯਾ ਕੋ ਕਾਰਣ? ਉਰ ਸੰਸੈ ਭਾ[10] ਕਰਹੁ ਨਿਵਾਰਣ। ਜੋ ਮਾਨਵ[10] ਭੇਜਯੋ ਨ੍ਰਿਪਤਾਦੂ[11]। ਉਚਰੈ ਯੌਨ-ਜਨਮ ਹੁਇ ਬਾਦੂ-'॥੪੧। 'ਸੁਨਹੁ ਸ਼ਾਹੁ ਮਮ ਸਤਿਗੁਰ ਪੂਰਾ। ਜਾਂਕੋ ਬਚਨ ਹੋਤਿ ਨਹਿੰ ਊਰਾ[12]। ਤਿਨ ਕੀ ਆਇਸੁ[13] ਜਾਨਹੁ ਔਸ। ਦੂਜੀ ਨਿਸ ਪੁਰਿ[14] ਰਹੋਂ ਨ ਜੈਸੇ*[7] ॥ ੪੨ ॥ ਸੁਨਿ ਕਰਿ ਮਨਸੁਖ ਬਚਨ ਬਖਾਨਾ। 'ਕਲੀ ਕਾਲ ਅਤਿਸ਼ੈ ਬਲਵਾਨਾ। ਇਸ ਮਹਿੰ ਔਸੋ ਕੋਇ ਨ ਪੂਰਾ। ਤੂੰ ਭਾਖਤਿ ਜੈਸੋ ਜਸੁ ਰੂਰਾ[15]' ॥ ੪੩ ॥ 'ਭੋਸੁਮਤੇ[16] ਨਹਿੰ ਕੀਜੈ ਸੰਸਾ। ਜਿਸਕੀ ਮੈਂ ਭਾਖਤਿ ਸੁ ਪ੍ਰਸੰਸਾ[17]। ਤਿਸ ਮਹਿੰ ਧਰਹੁ ਜਿ ਸ਼ਰਧਾ ਪੂਰੀ। ਜਗਤ ਕੁਬੰਧਨ ਹਰਹਹਿੰ ਦੂਰੀ ॥ ੪੪ ॥ ਕਲੀਕਾਲ ਤਾਰਨ[18] ਕਰਤਾਰਾ[19]। ਨਿਜ ਸਰੂਪ ਕੀਨੋ ਅਵਤਾਰਾ।ਜਿਹਕੇ ਜਾਗਹਿੰ ਭਾਗ ਮਹਾਨਾ। ਸੋ ਮਹਿਮਾ ਜਾਨਹਿ ਮਤਿਵਾਨਾ ॥੪੫॥ ਲੌਕਿਕ ਰੀਤਿ ਕਰਹਿੰ ਨਿਰਬਾਹੂ। ਰਿਦੇ ਗਯਾਨ ਘਨ[20] ਅਗਮ ਅਥਾਹੂ। ਸਰਬ ਘਟਨ ਕੋ ਅੰਤਰਜਾਮੀ। ਨਮੈਤਾ[21] ਚੌਦਹਿ ਲੋਕਨਿ[22] ਸ੍ਵਾਮੀ'॥੪੬॥ਸੰਤ ਮਿਲਨ ਕੀ ਜਿਹ ਅਭਿਲਾਖਾ। ਅਸ ਮਨਸੁਖ ਬਹੁਰੋ ਬਚ[23] ਭਾਖਾ। 'ਜੋ ਮੁਝ ਦੇ ਕਛੁ ਕਲਾ ਦਿਖਾਈ। ਤਬ ਹੋਵੈਂ ਮੈਂ ਸਿਖ ਹਿਤ ਲਾਈ

---

[1]ਆਦਰ ਕੀਤਾ। [2]ਸੰਧਯਾ ਹੋ ਗਈ ਹੈ। [3]ਨਿਵਾਸ। [4]ਲੈ ਦਿਆਂਗਾ। [5]ਪੜ੍ਹਿਆ। [6]ਸੁੰਦਰ। [7]ਗਲ ਪੁੱਨੀ ਹੈ। [8]ਦੂਜੀ ਰਾਤ। [9]ਹੋਇਆ ਹੈ। [10]ਮਨੁਖ। [11]ਕਿਸੇ ਰਾਜੇ ਆਦਿਕ ਨੇ। [12]ਖਾਲੀ ਨਹੀਂ ਜਾਂਦਾ। [13]ਆਗਜਾ। [14]ਭਾਵ ਲਾਹੌਰ। [15]ਸੁੰਦਰ ਜਸ। [16]ਹੇ ਬੁਧੀਵਾਨ !। [17]ਮਹਿਮਾ। [18]ਤਾਰਨ ਵਾਸਤੇ। [19]ਕਰਤਾਰ ਨੇ। [20]ਸ਼ਿਘਣਾ ਭਾਵ ਅਵਿਰਲ, ਇਕ ਰਸ। [21]ਪ੍ਰੇਰਕ। [22]ਚੌਦਾਂ ਲੋਕਾਂ ਦਾ। [23]ਬਚਨ। *ਪਾ:-ਕੈਸੇ।

॥ ੪੭॥ ਦੈਭੀ ਸਾਧੁ ਮਿਲੇ ਬਹੁਤੇਰੇ। ਸ਼ਾਂਤਿ ਨ ਪ੍ਰਾਪਤਿ ਭੀ[1] ਕਿਹ ਹੇਰੇ[2]। ਧਾਂਤੇ ਮੁਝੈ ਨ ਉਪਜਤਿ ਪ੍ਰੀਤਾ। ਬਿਨ ਅਜ਼ਮਤਿ[3] ਨਹਿੰ ਹੋਤਿ ਪ੍ਰਤੀਤਾ[4]॥ ੪੮ ॥ ਕਹਤਿ ਭਗੀਰਥ 'ਸ਼ਾਹੁ! ਸੁਨੀਜੈ। ਰਿਦੈ ਕੁਤਰਕਨ[5] ਦੂਰ ਕਰੀਜੈ। ਸ਼ਰਧਾ ਧਾਰਿ ਦੇਖਿਯੇ ਦਰਸ਼ਨ। ਬਿਨੈ ਸਹਿਤ ਕੀਜੈ ਪਗ ਪਰਸਨ ॥ ੪੯ ॥ ਬਚਨ ਸੁਨਤਿ ਪ੍ਰਾਪਤਿ ਹ੍ਵੈ ਸ਼ਾਂਤਾ। ਨਿਜ ਸਰੂਪ ਕੀ ਪਾਵਹਿੰ ਗਯਾਤਾ। ਜੋਕਰਿ ਕਲਾ ਚਹਿਤਿ ਤੁਮ ਦੇਖਾ। ਯਹਿ ਕੁਛ ਬਾਤ ਨ ਤਹਾਂ ਵਿਸ਼ੇਖਾ[6] ॥੫੦॥ ਉਦਿਧ[7] ਨਿਕਟਿ ਤੇ ਜਲਕਨ[8] ਜੋਈ। ਜਾਚੇ[9] ਤਹਾਂ ਨ ਘਾਟੋ ਕੋਈ। ਦਿਢ ਨਿਸ਼ਚਾ ਕਰਿ ਚਲਿ ਮੁਝ ਸੰਗਾ। ਪੂਰਹਿੰ ਸਤਿਗੁਰ ਤੋਰ ਉਮੰਗਾ[10] ॥ ੫੧ ॥ ਮਨਸੁਖ ਸੁਨਿ ਕਰਿ ਸ਼ੂਨਨ ਬੈਨਾ। ਚਲਨ ਚਾਹਿ ਭੀ ਢਿਗ ਗੁਨ ਐਨਾ[11]। ਕਰਿ ਸੰਭਾਖਣ[12] ਆਪਸ ਮਾਂਹੀ। ਅਸਨ ਅਚਨੋ[13] ਕਿਯ ਸੈਨ[14] ਤਹਾਂਹੀ ॥ ੫੨ ॥ ਭੋਰ ਹੋਤਿ ਉਠਿ ਕੀਨ ਸ਼ਨਾਨਾ। ਸੋਜ ਬਨਜ ਲੀਨੀ ਬਿਧਿ ਨਾਨਾ। ਮਨਸੁਖ ਕਹੈ ਭਗੀਰਥ ਸੰਗਾ। 'ਇਕ ਚੁੜਾ ਮਮ ਸਦਨ[15] ਸੁ ਰੰਗਾ ॥ ੫੩ ॥ ਤਾਂਕੋ ਬੇਚਨ ਕਰੋਂ ਕਦਾਇ ਨ[16]। ਸੋ ਮੈਂ ਦੇਵੋਂ ਤਿਨਹਿ[17] ਉਪਾਇਨ[18]। ਅਪਰ[19] ਖਰੀਦਨ ਜੇ ਮਤ ਤੇਰੀ। ਦੂਜੀ ਨਿਸਾ[20] ਬਸਨ[21] ਹ੍ਵੈ ਦੇਰੀ' ॥ ੫੪ ॥ ਸੁਨਤਿ ਭਗੀਰਥ ਭਾਖੀ ਬਾਨੀ। 'ਤਸ[22] ਕਰਿਯੇ ਜਸ[23] ਬਿਧਿ ਮਨ ਠਾਨੀ'। ਬਨਾਹ ਸੋਜ ਲੇਕਰਿ ਸਭਿ ਰੂਰੀ। ਮਗ ਗਮਨੇ ਯੁਗ[24] ਜਿਨ ਮਤਿ ਭੂਰੀ ॥ ੫੫ ॥ ਮਨਸੁਖ ਕਹੈ 'ਲੇਯ ਮੁਝ ਨਾਮਾ। ਕਰਹਿੰ ਅਵਾਹਨ[25] ਜੇ ਸੁਖਧਾਮਾ[26]। ਦਿਢ[27] ਪ੍ਰਤੀਤ ਤਬ ਉਰ ਮਹਿੰ ਜਾਗੈ। ਸਤਿ ਜਾਨੋਂ ਮੈਂ–ਇਹ ਦੁਖ ਦਾਗੈ[28]–'॥੫੬॥ਅਸ ਬਿਧਿ ਉਚਰਤਿ ਆਪਸ ਮਾਂਹੀ। ਤਜਿ ਮਾਰਗ ਪਹੁੰਚੇ ਪੁਰਿ ਪਾਹੀ। ਜਹਿੰ ਆਪਨ[29] ਪਰ ਦੀਨ-

---

[1]ਹੋਈ। [2]ਕਿਸੇ ਦੇ ਭੀ ਡਿੱਠਿਆਂ ਸ਼ਾਂਤੀ ਨਾ ਹੋਈ। [3]ਕਰਾਮਾਤ (ਦੇਖਿਆਂ) ਬਿਨਾਂ। [4]ਨਿਸ਼ਚਾ। [5]ਦਿਲ ਦੀਆਂ ਹੁੱਜਤਾਂ। [6]ਬੜੀ ਬਾਤ ਨਹੀਂ। [7]ਸਮੁੰਦਰ। [8]ਜਲ ਦੇ ਕਿਣਕੇ। [9]ਜੇ ਕੋਈ ਮੰਗੇ ਤਾਂ। [10]ਭਾਵ, ਗੁਰੂ ਜੀ ਕੋਲ। [11]ਬਚਨ ਬਿਲਾਸ। [12]ਭੋਜਨ ਛਕਿਆ। [13]ਸੋਣਾ ਕੀਤਾ। [14]ਮੇਰੇ ਘਰ। [15]ਉਹ ਮੈਂ ਕਦੇ ਭੀ ਵੇਚਣਾ ਨਹੀਂ ਹੈਸੀ। [16]ਉਨ੍ਹਾਂ ਨੂੰ ਉਹ ਮੈਂ। [17]ਭੇਟਾ ਦਿਆਂਗਾ। [18]ਹੋਰ। [19]ਰਾਤ। [20]ਰਹਿਣ ਦੀ। [21]ਤੈਸੀ। [22]ਜੈਸੀ। [23]ਦੋਨੋਂ। [24]ਬੁਲਾਵਨ। [25]ਗੁਰੂ ਜੀ। [26]ਪੱਕੀ। [27]ਤਾਂ ਮੈਂ ਸੱਚ ਜਾਣ ਲਵਾਂਗਾ ਕਿ ਮੇਰਾ ਦੁਖ ਏਹ ਦਗਧ ਕਰਨਗੇ। [28]ਹੱਦ ਪਰ।

ਦਯਾਲਾ। ਤਹਿੰ ਆਏ ਚਲਿ ਕਰਿ ਤਤਕਾਲਾ ॥ ੫੭ ॥ ਅਵਿਲੋਕਤਿ ਭੇ ਉਤਪਲ ਲੋਚਨ[1]। ਬਚਨ ਉਚਾਰੇ ਭ੍ਰਮਹਿ ਬਿਮੋਚਨ[2]। 'ਆਉ ਭਗੀਰਥ ਪਰਉਪਕਾਰੀ !। ਮਨ ਮਲਯਾਗਰ ਰੀਤਿ ਵਿਚਾਰੀ[3] ॥ ੫੮ ॥ ਪੂਰਬ ਥੋ ਮਨਸੁਖ ਇਹ ਕਾਚਾ ॥ ਕਿਯੋ ਨਾਮ ਚਾਹਿਤਿ ਅਬ ਸਾਚਾ। ਯਾਂਤੇ ਆਨਜੋ ਅਪਨੇ ਸੰਗਾ। ਧੰਨ ਸੰਤ ਮਤਿ[4] ਕੀਟੀ ਭ੍ਰਿੰਗਾ[5] ॥ ੫੯ ॥ ਸੁਨਿ ਬਚ ਧਾਇ ਚਰਨ ਲਪਟਾਏ। ਮਨਹੁ ਮਿਲਜੋ ਜਲ ਅਧਿਕ ਤਿਸਾਏ[6]। ਬਜਾਹ ਸੌਜ ਧਰਿ ਦੀਨਿ ਅਗਾਰੀ। ਬਹੁਰ ਭਗੀਰਥ ਗਿਰਾ ਉਚਾਰੀ ॥ ੬੦ ॥ 'ਅਵਰ ਸਰਬ ਰਾਵਰ ਕੋ[7] ਗਜਾਤਾ। ਕਹਿਨ ਬਨੈ ਨਹਿੰ ਮਮ ਸੁਖ ਦਾਤਾ !। ਨਾਮ ਪਤਿਤ ਪਾਵਨ ਸੁਨਿ ਸ਼ੂਨੇ[8]। ਯਹਿ ਆਵਾ ਤੁਮਰੋ ਸਿਖ ਹੋਨੇ' ॥ ੬੧ ॥ ਸ਼੍ਰੀ ਗੁਰੁ ਕਰਿ ਤਿਨ ਕੋ ਸਨਮਾਨਾ। ਬਹੁਰ ਹਕਾਰਿ ਲਯੋ ਮਰਦਾਨਾ। ਬਜਾਹ ਸੌਜ ਦੀਨੀ ਕਰਿ ਪੂਰੀ। ਹਰਖਤਿ ਭਯੋ ਬਿਲੋਕਤਿ ਰੂਰੀ[9] ॥ ੬੨ ॥ ਦਰਬ ਸੰਗ ਪੁਨ ਦੀਨ[10] ਮੁਕੰਦਾ। ਲੈ ਗਮਨਜੋ ਉਰ ਧਾਰਿ ਅਨੰਦਾ। ਤਲਵੰਡੀ ਬਹੁ ਜਸ ਬਿਸਤਾਰਾ।ਕਹੈ'ਨ ਤਿਨ ਸਮ ਅਪਰ ਉਦਾਰਾ'॥੬੩॥ ਪੁਰਿ ਸੁਲਤਾਨਹਿ ਮਨਸੁਖ ਸੋਊ। ਸ਼ਰਧਾ ਵਧੀ ਬਿਤੇ ਦਿਨ ਦੋਊ। ਏਕ ਸਮੈਂ ਬੈਸੇ ਅਘ[11] ਕੰਦਨ[12]। ਬੈਲਜੋ ਬਚ[13] ਕਰਿਕੈ ਪਦ ਬੰਦਨ ॥੬੪॥ 'ਜਗ ਬੰਧਨ ਇਹ ਗਰਤ[14] ਗੁਬਾਰਾ[15]। ਮੁਝ ਬੂਡਨ ਤੇ ਕਰਹੁ ਉਧਾਰਾ। ਨਿਸ ਬਾਸੁਰ ਜਿਸ ਮਹਿੰ ਦੁਖ ਭਾਰੀ। ਅਤਿ ਤ੍ਰਿਸ਼ਨਾ ਨਹਿੰ ਸ਼ਾਂਤਿ ਨਿਹਾਰੀ ॥ ੬੫ ॥ ਸ਼ਰਨ ਸ਼ਰਨ ਮੈਂ ਸ਼ਰਨ ਤਿਹਾਰੀ।ਉਪਦੇਸ਼ਹੁ ਲਖਿ ਕਰਿ ਅਧਿਕਾਰੀ'। ਸੁਨਤਿ ਕ੍ਰਿਪਾ ਨਿਧਿ ਬੋਲੇ ਬਾਨੀ। ਗਤਿ ਦੈਨੀ[16] ਰਚਨਾ ਮਹਿੰ ਸਾਨੀ[17] ॥ ੬੬ ॥ 'ਜਿਹ ਸਥਾਨ ਹਉਮੈਂ ਮਨ ਧਾਰੀ[18]। ਮਮ ਘਰ[19], ਮਮ ਧਨ, ਮਮ ਸੁਤ[20]

---

[1]ਕਵਲ ਨੈਣ ਜੀ ਨੇ ਵੇਖੇ। [2]ਭਰਮ ਦੂਰ ਕਰਨ ਵਾਲੇ। [3]ਤੇਰੀ ਰੀਤੀ ਨੂੰ ਅਸਾਂ ਚੰਦਨ ਵਤ ਸਮਝਿਆ ਹੈ ਭਾਵ ਦੂਜੇ ਨੂੰ ਸੁਗੰਧੀ ਲਾਉਂਦਾ ਹੈਂ। [4]ਸੰਤ ਮਤਾ। [5]ਜੀਕੁਣ ਭ੍ਰਿੰਗੀ ਹੋਰ ਕੀੜੇ ਨੂੰ ਭ੍ਰਿੰਗੀ ਬਣਾਉਂਦਾ ਹੈ, ਇਹੋ ਸੰਤਾਂ ਦੀ ਮਤੀ ਹੈ। ਕੀਟਭ੍ਰਿੰਗ ਇਕ ਕਵਿ ਸੰਕੇਤਕ ਦ੍ਰਿਸ਼ਟਾਂਤ ਹੈ। [6]ਤਿਹਾਏ ਨੂੰ। [7]ਆਪ ਨੂੰ। [8]ਕੰਨੀ ਸੁਣਕੇ। [9]ਸੁੰਦਰ। [10]ਨਾਲ ਹੋਰ ਧਨ ਦਿੱਤਾ। [11]ਪਾਪਾਂ ਦੇ। [12]ਨਾਸ਼ ਕਰਤਾ। [13]ਬਚਨ। [14]ਖਾਤਾ। [15]ਅੰਨ੍ਹਾਂ। [16]ਮੁਕਤੀ ਦੇਣ ਵਾਲੀ। [17]ਮਿਲੀ ਹੋਈ। [18]ਜਿਸ ਮਨ ਰੂਪੀ ਸਥਾਨ ਵਿਚ (ਇਸ ਪ੍ਰਕਾਰ ਦੀ) ਹਉਮੈ ਧਾਰੀ ਹੋਈ ਹੈ ਕਿ। [19]ਮੇਰੇ ਘਰ ਹੈਨ। [20]ਮੇਰੇ ਪੁਤ੍ਰ।

ਨਾਰੀ। ਮਮ ਪਰਵਾਰ, ਦੇਸ਼, ਅਸੁ[1], ਹਾਥੀ। ਇਹ ਮਮ ਗ੍ਰਾਮ, ਸੈਨ, ਮਮ ਸਾਥੀ ॥ ੬੭ ॥ ਦੇਹਾਦਿਕ[2] ਤੇ ਅਪਰ[3] ਪਦਾਰਥ। ਜਹਾਂ[4] ਜੀਵ ਮਮ ਧਰੀ[5] ਅਕਾਰਥ[6]। ਤਹਾਂ ਹੋਤਿ ਨਿਤ ਦੁਖ ਕੋ ਸੰਗੀ[7]। ਵਹੈ* ਵਾਸ਼ਨਾ ਅਧਿਕ ਅਭੰਗੀ[8] ॥ ੬੮ ॥ ਬੰਧਮਾਨ ਆਪਨਿ ਕਰਿ ਆਪੂ[9]। ਸਹਹਿ ਜੀਵ ਜਗ ਮਹਿੰ ਬਹੁ ਤਾਪੂ[10]। ਗੁਰ ਬਿਹੀਨ ਮਨ ਬਿਨਾ ਵਿਚਾਰੇ। ਜਨਮ ਮਰਨ ਪਾਵਹਿ ਦੁਖ ਭਾਰੇ ॥ ੬੯ ॥ ਜਨਮ ਮਰਨ ਹਉਮੈ ਮਹਿੰ ਪਾਏ[11]। ਇਨ ਹਉਮੈਂ[12] ਸਭਿ ਜੀਵ ਭੁਲਾਏ। ਯਾਂਤੇ ਇਸ ਕੋ ਦੀਜੈ ਤਜਾਗੀ। ਸੱਤਿਨਾਮ ਜਪਿ ਹ੍ਵੈ ਅਨੁਰਾਗੀ[13] ॥੭੦॥ ਮਾਨਹੁ ਪ੍ਰਭੁ ਕਾ ਭਾਣਾ ਮੀਠਾ। ਜਾਨਹੁ ਸਦਾ ਆਪਨੋ ਈਠਾ[14]। ਜੋ ਕਿਛੁ ਕਰਹਿ ਭਲੋ ਹਿਤ ਸੋਈ। ਦੋਸ਼ ਅਰੋਪਹੁ ਤਿਹ ਨਹਿੰ[15] ਕੋਈ ॥੭੧॥ ਹਉਮੈਂ ਤਜਿਨਿ ਨਾਮ ਲਿਵ ਲਾਵਨ। ਭਾਣਾ ਮਨਨ ਪੰਥ ਇਹ ਪਾਵਨ[16]। ਕਰਹੁ ਤੀਨ ਕੋ ਦਿਢ ਅਭ੍ਯਾਸਾ। ਸ਼ਾਂਤਿ ਪਾਇ ਮਨ ਹ੍ਵੈ ਸੁਖਰਾਸਾ ॥੭੨॥ ਨਹੀਂ ਮੁਕਤਿ ਮੈਂ ਸੰਸਾ ਕੋਊ। ਜਗਤ ਕੁਬੰਧਨ[17] ਕੋ ਸਭਿ ਖੋਊ[18]। ਅਸ ਸੁਨਿ ਮਨਸੁਖ[19] ਮਨ ਸੁਖ[19] ਪਾਯਾ। ਸ਼੍ਰੀ ਗੁਰੁ ਭਾਖਣ ਰਿਦੈ ਬਸਾਯਾ ॥ ੭੩ ॥ ਕੇਤਿਕ ਦਿਨ ਰਹਿ ਪੁਰਿ ਸੁਲਤਾਨਾ। ਕ੍ਰਿਪਾ ਪਾਇ ਅੱਗ੍ਯਾਨ ਨਸਾਨਾ। ਸ਼ਬਦ ਲਿਖੇ ਸ਼੍ਰੀ ਮੁਖ ਜੋ ਭਾਖੇ। ਪਢਹਿ ਵਿਚਾਰਹਿ ਉਰ ਹਿਤ ਰਾਖੇ ॥ ੭੪ ॥ ਰਹਿਤ ਸੀਖ ਲੀਨੀ ਸੁਖਦਾਨੀ। ਸ਼੍ਰੀ ਗੁਰੁ ਚਰਨ ਉਪਾਸਨ ਠਾਨੀ। ਦਿਢ ਸ਼ਰਧਾ ਭੀ–ਇਹ ਕਰਤਾਰਾ। ਪਰਮੇਸ਼੍ਵਰ ਅਪਵਰਗ[20] ਉਦਾਰਾ– ॥੭੫॥ ਨਿਤਾਪ੍ਰਤੀ ਪੂਜਹਿ ਘਸਿ ਚੰਦਨ। ਪੁਸ਼ਪ[21] ਚਢਾਇ ਕਰਹਿ ਪਦ ਬੰਦਨ। ਬਹੁਰ ਗਯੋ ਲਵਪੁਰਿ ਕੇ ਮਾਂਹੀ। ਧ੍ਯਾਨ ਧਰਹਿ ਪੂਜਹਿ ਬਿਧਿ

---

[1]ਘੋੜੇ। [2]ਸ਼ਰੀਰ ਆਦਿਕ। [3]ਹੋਰ। [4]ਜਿੱਥੇ,ਭਾਵ ਮਨ ਵਿਚ। [5]ਜੀਵ ਨੇ ਬਿਰਥਾ ਮਮਤਾ ਧਾਰੀ ਹੈ। [6]ਬਿਰਥਾ। [7]ਤਿਥੇ (ਭਾਵ ਮਨ ਵਿਚ) ਦੁੱਖਾਂ ਦਾ ਭਾਗੀ ਹੁੰਦਾ ਹੈ। ਜਹਾਂ ਤੇ ਤਹਾਂ ਦਾ ਏਥੇ ਭਾਵ ਜਦੋਂ ਤੇ ਤਦੋਂ ਬੀ ਲਗਦਾ ਹੈ। [8](ਕਿਉਂਕਿ ਮਮਤਾ ਨਾਲ ਨਾਂ ਟੁਟਣ ਵਾਲੀਆਂ ਤੇ ਬਹੁਤੀਆਂ ਵਾਸ਼ਨਾ ਵਹਿ ਟੁਰਦੀਆਂ ਹਨ। [9]ਆਪਣੇ ਆਪ ਨੂੰ ਆਪੇ ਬੰਧਾਇਮਾਨ ਕਰਕੇ। [10]ਕਸ਼ਟ। [11]ਹਉਮੈਂ ਵਿਚ ਜਨਮ ਮਰਨ ਹੀ ਪਾਉਂਦਾ ਹੈ। [12]ਹੰਗਤਾ, ਮਮਤਾ। [13]ਪ੍ਰੇਮੀ ਹੋਕੇ। [14]ਮਿੱਤ੍ਰ ਜਾਣੇ (ਪਰਮੇਸ਼ੁਰ ਨੂੰ)। [15]ਦੋਸ਼ ਨਾਂ ਲਾਵੋ। [16]ਇਹ ਪਵਿੱਤ੍ਰ ਰਾਹ ਹੈ। [17]ਖੋਟੇ ਬੰਧਨਾਂ ਨੂੰ। [18]ਮਨਸੁਖ ਨੇ। [19]ਮਨ ਦਾ ਸੁਖ। [20]ਮੁਕਤੀ। [21]ਫੁਲ।

*ਪਾ:–ਵਧੈ. ਵਿਸ਼ੈ।

ਵਾਹੀ ॥ ੭੬ ॥ ਕਬਿ ਕਬਿ ਆਵਹਿ ਦਰਸ਼ਨ ਹੇਤੂ। ਅਵਿਲੋਕਹਿ ਬੇਦੀ ਕੁਲ ਕੇਤੂ[1]। ਰਹਹਿ ਮਾਸ ਲੌ, ਬਹੁਰ ਸਿਧਾਰੈ[2]। ਲਵਪੁਰਿ ਮਹਿੰ ਨਿਜ ਬਨਜ ਸੰਭਾਰੈ ॥ ੭੭ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਭਗੀਰਥ ਮਨਸੁਖ' ਪ੍ਰਸੰਗ ਬਰਨਨੰ ਨਾਮ ਸਤਾਈਸਮੋ ਅਧਜਾਯ ॥ ੨੭ ॥

੨੮. [ਗੁਰ ਚਰਨ ਮੰਗਲ। ਵੇਈਂ ਪ੍ਰਵੇਸ਼।]

ਦੋਹਰਾ॥ ਮਰਦਨ ਮਨ ਕੀ ਮਲਿਨ ਕੋ ਨਿਤ ਦਾਸਨ ਅਨਕੂਲ।
ਹਰਨ ਅਮੰਗਲ ਸੁਖ ਕਰਨ ਜੈ ਜੈ ਮੰਗਲ ਮੂਲ ॥ ੧ ॥

ਮਲਿਨ=ਮਲੀਨਤਾਈ, ਮੈਲ। ਅਨਕੂਲ=ਕ੍ਰਿਪਾਲ।
ਮੰਗਲ ਮੂਲ=ਖੁਸ਼ੀਆਂ ਦਾ ਮੁੱਢ। ਇਸ ਤੋਂ ਪਹਿਲੇ ਤੇ ਅਗਰਲੇ ਅਧਜਾਵਾਂ ਦੇ ਮੰਗਲਾਂ ਵਿਚ ਚਰਣਾਂ ਦਾ ਜ਼ਿਕਰ ਹੈ ਤੇ ਇਸ ਵਿਚ ਕਹੇ ਵਿਸ਼ੇਸ਼ਣ ਭੀ ਗੁਰ ਚਰਨਾਂ ਵੱਲ ਹੀ ਬ੍ਰਿਤੀ ਰੱਖਦੇ ਹਨ।

ਅਰਥ–ਮਨ ਦੀ ਮੈਲ ਨੂੰ ਦੂਰ ਕਰਨ ਵਾਲੇ ਤੇ ਦਾਸਾਂ ਪਰ ਸਦਾ ਕ੍ਰਿਪਾਲ ਰਹਿਣ ਵਾਲੇ, (ਸਾਰੇ) ਅਮੰਗਲਾਂ ਨੂੰ ਹਰ ਲੈਣ ਵਾਲੇ (ਤੇ ਸਾਰੇ) ਸੁਖਾਂ ਦੇ ਕਰਨ ਵਾਲੇ ਖੁਸ਼ੀਆਂ ਦੇ ਮੁੱਢ (ਪਿੱਛੇ ਕਹੇ ਚਰਨਾਂ ਦੀ) ਸਦਾ ਜੈ ਹੋਵੇ ਜੈ ਹੋਵੇ!

ਸ਼੍ਰੀ ਬਾਲਾ ਸੰਧੁਰੁ ਵਾਚ ॥ ਸ੍ਰੈਯਾ ॥ ਮੋਦੀ ਕੀ ਕ੍ਰਿੱਤ ਬਿਸਾਲ ਚਲੈ ਬਹੁ ਕਾਲ ਯਹੀ ਬਿਧਿ ਔਰ ਚਲਾਈ। ਬਾਲਾ ਰਹੈ ਨਿਜ ਸੰਗ ਸਦਾ ਉਚਰਨੋ ਇਤਿਹਾਸ ਕੋ ਜਾਂਹਿ[3] ਬਨਾਈ। ਆਪਨ[4] ਪੈ ਤਕਰੀ[5] ਕਰ ਮੈਂ ਵਥੁ[6] ਤੋਲਤਿ ਦੇਤਿ ਜਸੋਂ ਹੋਤਿ ਸਵਾਈ। ਕੋਮਲ ਬੋਲਤਿ ਬੋਲ ਅਮੋਲਕ,ਲੋਕਿਕ ਰੀਤਿ[7] ਸਭੈ ਹਰਿਖਾਈ ॥ ੨ ॥ ਸੋਰਠਾ॥ ਰਾਜਹਿੰ ਬੈਸ ਦੁਕਾਨ, ਗਜਾਨ ਬਾਸ ਜਿਵ ਭੁਗਤਿ ਮੈਂ[8]। ਕੀਰਤਿ ਜੋਨ੍ਹ[9] ਸਮਾਨ ਪਰਮ ਪਾਵਨੀ[10] ਜਗਤ ਮੈਂ ॥ ੩ ॥ ਸ੍ਰੈਯਾ ॥ ਭੇਦ ਕੋ ਜਾਨਹਿੰ ਮਾਨਵ[11] ਜੋ[12] ਕਰਿ ਸੰਗਤਿ ਕੋਮਲ ਬੋਲ ਸੁਨੈ ਹੈਂ। ਲੋਚਨ ਗੋਚਰ ਸੋਚ ਬਿਮੋਚਨ ਰੂਪ ਬਿਲੋਕਤਿ ਧੰਨ ਮਨੈ ਹੈਂ[13]। ਸ਼੍ਰੀ ਮੁਖ ਸੋਂ ਲਖਿਕੈ ਅਧਿਕਾਰ ਭਲੇ[14] ਭਗਤੀ ਪੁਨਿ ਗਜਾਨ ਭਨੈ ਹੈਂ। ਕਯੋਂ ਨ ਕਹੋ ਤਿਨ ਗਜਾਨ ਹਵੈ ਜਗਤੇਸ਼ੁਰ ਕੋ ਗੁਰ ਜੋਨ ਬਨੈ ਹੈ[15] ॥੪॥

[1]ਗੁਰੂ ਜੀ ਨੂੰ। [2]ਮਹੀਨੇ ਤਕ, ਫੇਰ ਚਲਾ ਜਾਵੇ। [3]ਜਿਸ ਨੇ। [4]ਹੱਟੀ ਤੇ। [5]ਤੱਕੜੀ। [6]ਚੀਜ਼ਾਂ। [7](ਗੁਰੂ ਜੀ ਦੀ) ਲੌਕਿਕ ਰੀਤ ਉਤੇ। [8]ਭਗਤੀ ਵਿਚ ਜਿਵੇਂ ਗਜਾਨ ਵਸਦਾ ਹੈ। [9]ਚਾਂਦਨੀ। [10]ਪਵਿੱਤਰ। [11]ਮਨੁਖ। [12]ਜੇਹੜੇ। [13]ਸੋਚਾਂ ਦੂਰ ਕਰਨ ਵਾਲਾ ਅਖੀਆਂ ਗੋਚਰਾ (ਪ੍ਰਤੱਖ) ਰੂਪ (ਗੁਰੂ ਜੀ ਦਾ) ਦੇਖਕੇ ਸ਼ੁਕਰ ਕਰਦੇ ਹਨ। [14]ਚੰਗੀ ਤਰ੍ਹਾਂ। [15]ਜੋਨ ਕੋ (ਜਿਨ੍ਹਾਂ ਦਾ) ਗੁਰੂ ਜਗਤੇਸ਼ੁਰ ਬਣਦਾ ਹੈ (ਅ) ਜੇਹੜੇ ਜਗਤੇਸ਼ੁਰ ਨੂੰ ਗੁਰੂ ਬਣਾਂਦੇ ਹਨ।

ਸੁਲਤਾਨਪੁਰੇ ਮਹਿੰ ਕੋਤਿਕ ਮਾਨਵ ਗਯਾਨ ਸਪੰਨ ਭਏ ਸੁਖ ਪਾਈ। ਨੁਤਿ ਨਿੰਦ[1] ਤਜੀ, ਸਮਤਾ[2] ਸਰਜੀ[3], ਲਰਜੀ[4] ਅਵਿਵੇਕ ਕੀ[5] ਫੌਜ ਭਜਾਈ। ਕਲਿਕਾਲ ਕਰਾਲ ਬਿਸਾਲ[6] ਵਿਖੇ ਕਿਰਪਾਲ ਗੁਰੂ ਜਨ[7] ਲੀਨ ਬਚਾਈ। ਭਵਡਿੰਭ[8] ਵਡੇ ਪਰਚੇਡ ਭਏ[9] ਤਿਨ ਖੰਡਨ ਕੋ ਮਨ ਲਾਲਸ[10] ਆਈ ॥੫॥ ਭਵ[11] ਲਾਵਨ ਗਯਾਨ ਤਰੋਵਰ ਕੋ[12] ਬਰ[13] ਬਾਤ ਭਲੀ[14] ਉਰ ਬੀਚ*ਬਿਚਾਰੀ।ਮਨਨੀਵ ਕੁ,ਬੀਜਨ ਪ੍ਰੇਮ[15], ਸੁ ਨੇਮ ਵਧੰ[16], ਭਗਤੀ ਤੁਕ[17], ਮਲ[18] ਦਯਾਰੀ[19]। ਸਮਤਾ[20] ਅਲਬਾਲ[21], ਕਲਾਲ† ਸਤੰ[22], ਸੁਚਿ ਸੀਚਨਕੈ[23], ਧ੍ਰਿਤਿ ਜਾਂ ਰਖਵਾਰੀ[24]। ਧ੍ਰਮ ਅੰਕੁਰ[25], ਸੰਕੁਲ ਕਰਮ ਦਲੰ[26] ਜਿਹ ਸਾਖ ਬਢੀ[27] ਸੁਮਤੀ[28] ਸੁਖਵਾਰੀ ॥੬॥ ਹਰਿ ਨਾਮ ਅਪਾਰ ਹੀ ਫੂਲ ਲਗੇ ਨਿਜ ਰੂਪ ਪਛਾਨ[29] ਫਲਨੋ ਫਲ ਭਾਰੀ।ਰਸ ਪੂਰਨ ਹੈ ਸੁਖ[30], ਆਤਪ[31] ਮ੍ਰਿੱਤੁ[32] ਅੰਮ੍ਰਿਤ[33] ਕੀ ਛਾਉਂ ਟਰੈ[34] ਨਹਿੰ ਟਾਰੀ।ਪਸੁ ਮੋਹ[35] ਚਰੈ ਨਹਿੰ ਯਾ ਬਿਧਿ ਸੋਂ, ਸਤਿ ਸੰਗਤਿ ਕੀ ਚਹੁੰ ਪਾਸਹਿ ਬਾਰੀ[36]। ਖਗ ਸੰਤ[37] ਸਦਾ ਤਿਹ ਸੇਵਤਿ ਹੈਂ, ਪੁਨਿ ਦੇਵਤਿ ਔਰਨ ਕੋ ਉਪਕਾਰੀ[38] ॥ ੭ ॥ ਦੋਹਰਾ ॥ ਸਿਰੀ ਚੰਦ ਤੂੰ ਬਰਖ ਕੇ ਅਵਰ ਅਧਿਕ ਖਟ ਮਾਸ[39]। ਜਠਰ[40] ਬਿਖੈ ਤਿਹ ਕਾਲ ਮੈਂ ਜਾਨਹੁ ਲਖਮੀ ਦਾਸ॥੮॥ ਸਿੱਖੀ

---

[1]ਉਸਤਤਿ ਨਿੰਦਾ। [2]ਸਮਦ੍ਰਿਸ਼ਟੀ। [3]ਧਾਰਨ ਕੀਤੀ। [4]ਕੰਬ ਕੇ। [5]ਅਗਜਾਨ ਦੀ। [6]ਬਹੁਤ ਭਜਾਨਕ। [7]ਦਾਸਾਂ ਨੂੰ। [8]ਸੰਸਾਰ ਦੇ ਪਾਖੰਡ। [9]ਖੰਡੇ ਹੋ ਗਏ ਸਨ। [10]ਇੱਛਾ। [11]ਸੰਸਾਰ ਵਿਚ। [12]ਗਜਾਨ ਦੇ ਬ੍ਰਿਛ ਨੂੰ। [13]ਸ੍ਰੇਸ਼ਟ। [14]ਚੰਗੀ ਗਲ। [15]ਕੁ=ਪ੍ਰਿਥਵੀ, ਮਨ ਨੀਵਾਂ ਕਰਨਾ ਧਰਤੀ ਹੈ, ਬੀਜਣਾ ਪ੍ਰੇਮ ਹੈ। [16]ਨੇਮ ਵਧਣਾ ਹੈ। [17]ਭਗਤੀ ਬ੍ਰਿਛ ਦਾ ਛਿਲਕਾ ਰੂਪੀ ਹੈ। [18]ਮੁੱਢ। [19]ਦਇਆ ਹੈ। [20]ਸਮਦ੍ਰਿਸ਼ਟੀ। [21]ਖੇਲਾਂ (ਆਡਾਂ) ਹਨ ਚੁਫੇਰੇ। [22]ਸਚ ਨੂੰ (ਲਾਲ=) ਪਜਾਰ ਕਰਨਾ–ਕ–ਪਾਣੀ ਹੈ। (ਅ) ਸਚ–ਕਿਲਾਲ=ਪਾਣੀ ਹੈ। [23]ਪਵਿੱਤ੍ਰਤਾ ਹੈ ਸਿੰਜਣਾਂ। [24]ਧੀਰਜ ਹੈ ਉਸ ਦੀ ਰਖਵਾਲੀ। [25]ਧਰਮ ਅੰਗੂਰ ਹੈ। [26](ਸ਼ੁਭ) ਕਰਮਾਂ ਦਾ ਇਕੱਠੇ ਕਰਨਾ ਪੱਤੇ ਹਨ, ਸੰਕੁਲ=ਸੰ+ਕੁਲ੍=ਕੱਠੇ ਹੋਣਾ। [27]ਡਾਲੀ ਵਧੀ। [28]ਸ੍ਰੇਸ਼ਟ ਬੁੱਧੀ। [29]ਆਪਣੇ ਸਰੂਪ ਦੀ ਪਛਾਣ। [30]ਸੁਖ ਰੂਪੀ ਪੂਰਨ ਰਸ ਹੈ। [31·32·33·34]ਮੌਤ ਰੂਪੀ ਧੁੱਪ ਤੋਂ ਅੰਮ੍ਰਿਤ (=ਮੁਕਤੀ) ਰੂਪ ਛਾਉਂ (ਮਿਲਦੀ ਹੈ ਜੋ ਫੇਰ) ਵਲਦੀ ਨਹੀਂ, (ਸਦਾ ਰਹਿੰਦੀ ਹੈ)। [35]ਮੋਹ ਰੂਪੀ ਪਸੂ। [36]ਵਾੜ ਹੁੰਦੀ ਹੈ। [37]ਸੰਤ ਰੂਪ ਪੰਛੀ। [38]ਉਪਕਾਰ ਕਰਕੇ। [39]ਭਾਵ ਸਾਢੇ ਤ੍ਰੈ ਬਰਸ ਦੇ। [40]ਉਦਰ ਵਿਚ।

*ਪਾ:–ਚਿਤ ਮਾਂਹਿ। †ਪਾ:–ਕਿਲਾਲ।

ਉਦੈ[1] ਕਰੈਨ ਕੋ ਮੋਦੀ ਕ੍ਰਿੱਤ ਤਯਾਗ। ਆਗੈ ਸੁਨਿ ਪਰਸੰਗ* ਸੋ ਜਿਨਿ ਮਨ ਗੁਰੁ ਅਨੁਰਾਗ ॥ ੯ ॥ ਸੋਰਠਾ ॥ ਜਿਹ ਕਾਰਨ ਅਵਤਾਰ ਚਿਤ ਚਿਤਵਨੋ ਚੇਤਨਸਤੰ[2]। ਕਿਯੋ ਚਹਿਤਿ ਵਿਸਤਾਰ ਮੁਕਤਿ ਪੰਥ ਸਿੱਖੀ ਸੁਮਤਿ ॥ ੧੦ ॥ ਦੋਹਰਾ ॥ ਬਾਲੇ ਸੋਂ ਬੋਲੇ ਪ੍ਰਭੂ 'ਜਗਤ ਲਾਜ ਕੋ ਛੋਰਿ। ਅਪਰ ਰੀਤਿ ਬਰਤਹਿੰ ਅਬਹਿ ਰਹੁ ਬੇਬੇ ਘਰ ਓਰ' ॥ ੧੧ ॥ ਤਬਾ ਭਗੀਰਥ ਸੋਂ ਭਨਨੋ 'ਕਬਿ ਕਬਿ ਦਰਸਹੁ ਆਇ। ਪੁਰਬ ਕੇ ਬਿਉਹਾਰ ਜੋ ਤਿਨਹੁ ਨ ਅਬ ਮਨ ਲਜਾਇ' ॥ ੧੨ ॥ ਸ੍ਰੈਯਾ ॥ ਏਕ ਸਮੈ ਜਲ-ਈਸ਼ੁਰ[3] ਕੋ ਸੁਖਰਾਸ[4] ਅਕਾਸ਼ ਭਈ ਸੁਭ ਬਾਨੀ[5]। 'ਨਾਨਕ ਪਾਸ ਹੁਲਾਸਯ ਸੋਂ[6] ਪਠਵੋ[7] ਤੁਮ ਜਾ[8] ਸੁ ਰਿਦੇ ਸੁਖ ਦਾਨੀ'। ਕਾਨ ਸੁਨੀ ਮਨ ਮਾਨ[9]† ਗੁਨੀ[10] ਭਈ ਦੇਹਿ ਦੁਨੀ[11] ਤਰੁ[12] ਜਯੋਂ ਮਿਲਪਾਨੀ।–ਦੇਹਿ ਧਰੀ ਕਰਤਾਰ ਹਰੀ, ਬਿਧਿ ਹੋਇ ਖਰੀ, ਪਰਸੋਂ ਗਤਿਦਾਨੀ[13]–॥ ੧੩ ॥ ਵੇਈਂ[14] ਮੈਂ ਆਇ ਨਿਵਾਸ ਕਰਾ ਜਿਹ ਪਾਸ ਅਵਾਸ[15] ਗੁਰੂ ਤਨ ਧਾਰੀ। ਆਨਿ ਸ਼ਨਾਨ ਕਰੈਂ ਜਿਹ ਥਾਨ[16] ਰਹਯੋ ਮਤਿਵਾਨ ਤਹਾਂ ਮਿਲਿ ਵਾਰੀ[17]। ਜਾਤਿ ਵਡੀ ਪਰਭਾਤਿ ਕੋ ਨ੍ਹਾਤ, ਕਿਧੋਂ ਰਸ ਸ਼ਾਂਤਿ ਕਲੇਵਰ ਚਾਰੀ[18]। ਬਾਸੁਰ ਤਾ[19] ਇਕ ਦਾਸ ਹੈ ਪਾਸ, ਸੁਬਾਸ[20] ਲਿਏ ਕਰੀ ਮੰਗਿ ਤਯਾਰੀ[21]। ੧੪॥ਆਪਨ ਤੇ[22] ਚਲ ਨੀਰਕੋ ਤੀਰ[23] ਪੈ ਦੰਤਨਧਾਵਨ[24]‡ਆਨਿ ਕਰੀ। ਗਾਡ ਦਈ ਧਰ[25], ਹੋਤਿ ਭਯੋ ਤਰੁ[26] ਹੈ ਅਬ ਲੌ ਬਰ[27] ਸੋ[28] ਬਦਰੀ[29]§।

---

[1]ਪ੍ਰਗਟ। [2]ਸਤ ਚਿਤ ਨੇ। [3]ਵਰੁਣ ਨੂੰ। [4]ਵਾਹਿਗੁਰੂ ਵੱਲੋਂ। [5]ਸ਼ੁਭ ਅਕਾਸ਼ ਬਾਣੀ ਹੋਈ। [6]ਖੁਸ਼ੀ ਨਾਲ। [7]ਭੇਜੋ। [8]ਝੁਸੀਂ ਜਾਕੇ। [9]ਮਨ ਵਿਚ ਸਮਝੀ ਤੇ। [10]ਵਿਚਾਰੀ। [11]ਦੂਣੀ। [12]ਬ੍ਰਿਛ ਨੂੰ। [13]ਗੁਰੂ ਨਾਨਕ ਜੀ ਨੂੰ ਸਪਰਸ਼ ਕਰਾਂਗਾ। [14]ਸੁਲਤਾਨਪੁਰ ਕੋਲ ਦੀ ਵਹਿ ਰਹੀ ਇਕ ਨਿੱਕੀ ਨਦੀ ਦਾ ਨਾਮ ਹੈ। [15]ਘਰ ਹੈ। [16]ਜਿਸ ਜਗ੍ਹਾ। [17]ਜਲ ਵਿਚ ਮਿਲ ਰਿਹਾ ਹੈ(ਵਰੁਣ)। [18]ਮਾਨੋਂ ਸ਼ਾਂਤ ਰਸ ਨੇ ਸੁਹਣਾ ਸਰੀਰ (ਧਾਰਿਆ ਹੈ ਗੁਰੂ ਨਾਨਕ ਰੂਪ ਵਿਚ)। [19]ਉਸ ਦਿਨ। [20]ਕਪੜੇ। [21]ਨਾਲ ਲੈਕੇ ਤਯਾਰੀ ਕੀਤੀ। [22]ਹੱਟ ਤੋਂ। [23]ਕਿਨਾਰੇ। [24]ਦਾਤਣ ਕੀਤੀ (ਗੁਰੂ ਜੀ ਨੇ)। [25]ਜ਼ਮੀਨ ਵਿਚ। [26]ਬ੍ਰਿੱਛ। [27]ਸ਼ੁਰੂ। [28]ਓਹ। [29]ਬੇਰੀ।

*ਪਾ:–ਪਰਬੰਧ। †ਪਾ:–ਅਨੁਮਾਨ। ‡ਪਾ:–ਪਾਵਨ।

§ਸੁਲਤਾਨ ਪੁਰ ਰਿਆਸਤ ਕਪੂਰਥਲਾ ਵਿਚ ਹੈ। ਓਸਦੇ ਨਜ਼ੀਕ ਹੀ ਵੇਈਂ ਇਕ ਨਦੀ ਚਲਦੀ ਹੈ, ਓਸ ਨਦੀ ਕਿਨਾਰੇ ਸ਼੍ਰੀ ਬੇਰ ਸਾਹਿਬ ਗੁਰਦੁਆਰਾ ਹੁਣ ਵਿਦਮਾਨ ਹੈ। ਬੇਰ ਸਾਹਿਬ ਹੁਣ ਤਕ ਓਥੇ ਹੈ, ਪਰ ਬ੍ਰਿੱਧ ਬਹੁਤ ਹੈ। ਉਸਦੇ ਫਲ ਬੜੇ ਚੰਗੇ ਹਨ, ਸੇਵਾਦਾਰ ਯਾਤਰੂਆਂ ਨੂੰ ਓਥੇ ਇਹੋ ਪ੍ਰਸ਼ਾਦਿ ਦਿੰਦੇ ਹਨ।

ਆਨਨ[੧] ਆਰੁਨਜਾਤ[੨] ਪਖਾਰਤਿ[੩], ਦਾਂਤ[੪] ਜਨੋਂ ਹੀਰਨ ਪਾਂਤ ਖਰੀ[੫]। ਠਾਂਢ[੬] ਹੈ ਤੀਰ ਦਯੋ ਪਦ[੭] ਨੀਰ, ਗਏ ਮਧ ਧੀਰ[੮], ਅਧੀਰ ਹਰੀ[੯]॥ ੧੫॥ ਬਾਰਿ[੧੦] ਵਿਖੇ ਇਕ ਬਾਰ ਕਿਯੋ ਬਪੁ[੧੧] ਆਨਿ ਖਰਾ ਪਤਿਬਾਰਿ* ਅਗਾਰੀ।ਆਨੰਦ ਕੰਦ ਪਦੰਅਰਬਿੰਦ ਦੁਊ ਕਰ ਬੰਦਿ ਹੈ ਬੰਦਨ ਧਾਰੀ[੧੨]। ਲੋਚਨ ਗੋਚਰ ਸੋਚ ਬਿਮੋਚਨ ਰੂਪ[੧੩] ਬਿਲੋਕਤਿ ਭਾ ਸੁਖ ਭਾਰੀ[੧੪]। ਬੋਲਿ ਕਪੋਲਨ[੧੫] ਬੋਲਤਿ ਭਾ[੧੬] ਹਰਖਾਇ ਅਤੋਲਤ[੧੭] ਹੈ ਬਲਿਹਾਰੀ ॥ ੧੬ ॥ 'ਬਾਨੀ ਅਕਾਸ਼ ਭਈ ਸੁਖਰਾਸ ਕੀ[੧੮], ਜਾਵਹੁ ਪਾਸ ਅਬੈ ਕਰਤਾਰਾ। ਸ਼੍ਰੀ ਸਚੁ ਖੰਡ ਅਖੰਡ ਸਦਾ ਭਵ ਮੰਡਨ[੧੯] ਬਾਸ ਜਹਾਂ[੨੦], ਸੁਖ ਭਾਰਾ †[੭] ਯੌਂ ਸੁਨਿ ਸ਼੍ਰੀਗੁਰੁ ਬੈਨ[੨੧] ਭਨੇ 'ਸੁਧਿ[੨੨] ਯਾ ਬਿਧਿ ਕੀ[੨੩] ਉਰ ਮੇ ਵਰਤਾਰਾ[੨੪]।ਭੂਪਨ ਭੂਪਤਿ ਜੋਤਿ ਸਰੂਪ ਅਨੂਪ ਪੈ[੨੫]ਜਾਇ ਹੌਂ ਹੀਨ ਅਵਾਰਾ[੨੬]॥੧੭॥ਯੌਂ ਕਹਿ ਬੈਨਗਏ ਗਤਿ ਦੈਨ ਗੁਰੂ ਗੁਨ ਐਨ[੨੭] ਜਹਾਂ ਦਰਬਾਰਾ[੨੮]। ਦਾਸੁ ਸੁ ਬਾਸ[੨੯]ਲਿਏ ਕਰ ਆਸ ਨਿਰਾਸਭਯਾ,ਪਛੁਤਾਸੁ ਵਿਚਾਰਾ।–ਕਾਲ ਭਯੋ ਬਹੁ ਬੀਚ ਕਿਲਾਲ ਕੋ[੩੦],ਆਨ ਦਯਾਲ[੩੧]‡ਨ ਕੂਲ[੩੨] ਸੰਭਾਰਾ–?। ਹੋ ਬਿਸਮਾਦ ਧਰੈ ਦ੍ਰਿਤ[੩੩]ਪਾਦ[੩੪],ਬਿਨਾ ਅਹਿਲਾਦ[੩੫],ਗਯੋ ਮਨ ਮਾਰ।[੩੬] ॥ ੧੮ ॥ ਹੈਂ ਪਟ[੩੭]ਪਾਨ[੩੮]ਰਿਦੈ ਅਕੁਲਾਨ[੩੯] ਸੁ ਦੌਲਤ ਖਾਨ ਕੇ ਭੌਨ[੪੦]

---

[੧]ਮੁਖ। [੨]ਕਵਲ। [੩]ਧੋਂਦੇ ਹਨ। [੪]ਦੰਦ। [੫]ਮਾਨੋਂ ਖਰੇ ਹੀਰਿਆਂ ਦੀ ਲੜੀ। [੬]ਖੜੇ ਹੋਕੇ। [੭]ਚਰਣ। [੮]ਧੀਰਜ ਵਾਲੇ ਵਿਚ ਵੜੇ। [੯]ਅਧੀਰਜ ਹਰਨ ਵਾਲੇ। [੧੦]ਜਲ। [੧੧]ਸ਼ਰੀਰ। [੧੨]ਭਾਵ ਵਰਣ ਨੇ ਗੁਰੂ ਜੀ ਨੂੰ ਮੱਥਾ ਟੇਕਿਆ। [੧੩]ਭਾਵ ਗੁਰੂ ਜੀ ਦਾ ਰੂਪ। [੧੪]ਭਾਵ ਵਰਣ ਨੂੰ ਸੁਖ ਹੋਯਾ। [੧੫]ਗਲ੍ਹਾਂ ਤੇ। [੧੬]ਭਾਵ, ਵਰਣ ਬੋਲਿਆ। [੧੭]ਬਹੁਤ। [੧੮]ਭਾਵ ਰਬ ਦੀ ਅਕਾਸ਼ ਬਾਣੀ ਤੁਸਾਂ ਲਈ ਹੋਈ ਹੈ ਕਿ। [੧੯]ਸੰਸਾਰ ਦੇ ਸੰਵਾਰਨ ਵਾਲੇ ਦਾ। [੨੦]ਜਿਥੇ ਵਾਸਾ ਹੈ। [੨੧]ਬਚਨ। [੨੨]ਖਬਰ। [੨੩]ਇਸ ਤਰ੍ਹਾਂ ਦੀ। [੨੪]ਰਿਦੇ ਮੇਰੇ ਵਰਤ ਰਹੀ ਹੈ। [੨੫]ਭਾਵ,ਰੱਬ ਜੀ ਪਾਸ। [੨੬]ਬਿਨਾ ਦੇਰੀ ਦੇ ਜਾਂਦਾ ਹਾਂ। [੨੭]ਗੁਣਾਂ ਦੇ ਘਰ। [੨੮](ਰਬ ਦੇ) ਦਰਬਾਰ ਗਏ। [੨੯]ਕਪੜੇ। [੩੦]ਪਾਣੀ ਦੇ। [੩੧](ਗੁਰੂ ਜੀ ਨੇ) ਆਕੇ। [੩੨]ਕਿਨਾਰੇ। [੩੩]ਛੇਤੀ। [੩੪]ਪੈਰ। [੩੫]ਉਦਾਸ ਹੋਕੇ। [੩੬]ਸੋਏ ਮਨ ਨਾਲ। [੩੭]ਕਪੜੇ। [੩੮]ਹੱਥ ਵਿਚ। [੩੯]ਰਿਦੇ ਵਿਚ ਘਬਰਾ ਹੈ। [੪੦]ਘਰ।

*ਪਤਿਬਾਰਿ=ਜਲ ਪਤੀ, ਵਹੁਣ। ਪੁਰਾਤਨ ਜਨਮਸਾਖੀ ਵਿਚ ਏਥੇ ਵਰਣ ਦੇਵਤਾ ਨਹੀਂ ਲਿਖਿਆ, 'ਪਰਮੇਸ਼ੁਰ ਦੇ ਸੇਵਕ' ਲਿਖਿਆ ਹੈ।

†ਪਾ:–ਸ਼੍ਰੀ ਸਚੁ ਖੰਡ ਸਦਾ ਭਵ ਮੰਡਨ ਬਾਸ ਜਹਾਂ ਸੁਖਮਾ ਸੁਖ ਭਾਰਾ।

‡ਪਾ:–ਕ੍ਰਿਪਾਲ।

ਧਯੋ[1]। ਨੀਰ ਬਿਹੀਨ ਪਠੀਨ[2] ਅਧੀਨ ਤਜੋਂ ਚੀਨ[3] ਸਭੈ ਨਰ ਬੂਝ ਕਿਯੋ। ਭੂਰ ਬਿਸੂਰਤਿ[4], ਦੌਰਤਿ, ਬੌਰਤਿ[5] ਕਾਹੂੰ ਕੋ ਉੱਤਰ ਕੋ ਨ ਦਯੋ। ਭੂਪ ਸਭਾ ਮਹਿੰ ਜਾਇ ਕਹਯੋ 'ਬਾਰ[6] ਬਾਰਿ' ਵਿਖੈ ਨਹਿੰ ਉਬਰਯੋ[7] ॥੧੯॥ ਹੌਂ ਬਹੁ ਬਾਰ[8] ਹੀ, ਬਾਰਿ[9] ਨਿਹਾਰ[10],ਲਗੀ ਨਹਿੰ ਬਾਰ[11] ਯੌਂ ਦੌਰ ਅਯੋ।' ਸੋ ਸੁਨਿਕੈ ਮਨ ਮੈਂ ਗੁਨਿ ਤਾਂ ਛਿਨ ਜੀਨ ਕਿਕਾਨ[12] ਪਵਾਇ ਲਯੋ। ਕੇਵਟ[13] ਕੋ ਬੁਲਿਵਾਇ ਧਵਾਇਕੈ[14] ਆਇ ਵੈਈਂ ਤਟ[15] ਠਾਂਢ ਭਯੋ। ਰੌਰ ਪਰਾ[16] ਪੁਰਿ, ਦੌਰ ਚਲੇ ਨਰ, ਹੌਰ[17] ਉਠਯੋ ਉਰ ਠੌਰ ਛਯੋ[18]॥੨੦॥ ਬਾਤ ਜਰਾਮ ਸੁਨੀ ਜਬ ਕਾਨ, ਢਨੀ ਮਨਹੀਨ[19], ਜਯੋਂ ਮੀਨ[20] ਅਨੀਰਾ[21]। ਧਾਇ ਧਰੈ ਧਰਨੀ ਪਦ ਤੂਰਨ[22] ਧੀਰ ਹਰੀ, ਉਰ[23] ਧਾਰਿ ਅਧੀਰਾ[24]। ਪੀਰ[25] ਅਪਾਰ ਨ ਪਾਵਹਿ ਪਾਰ[26], ਪਿਖੈ ਨਹਿੰ ਰੂਪ ਨ ਸ਼ਾਂਤਿ ਸਰੀਰਾ। ਆਇ ਵੈਈਂ ਤਟ ਹੇਰਤਿ ਬਾਰਿ[27] ਕੋ ਖੋਜਤਿ ਹੌਂ ਨ ਲਹੌਂ* ਸੁਖ† ਹੀਰਾ॥੨੧॥ ਯਾਂ ਬਿਧਿ ਖੋਜਤਿ ਵਾਰਤੇ[28] ਪਾਰਤੇ[29]ਹਾਰ ਪਰੇ ਨਹਿੰ ਵਾਰਿ[30] ਤੇ ਪਾਯੋ।—ਗੁੰਮ ਭਯੋ ਧਰਨੀ ਕਿ ਧਸਯੋ ਦੁਰ[31] ਕੈਸੇ ਗਯੋ ? ਨਹਿੰ ਨੈਨ ਲਖਾਯੋ[32]—।ਸ਼੍ਰੀ ਗੁਰੁ ਕੀਰਤਿ ਸਾਗਰ ਸੀ[33],ਮਤਿ[34] ਮਾਨਵ[35]ਕੀ ਤਟ ਪੈ[36] ਅਬਲਾਯੋ[37]। ਕਿਯੋ ਤਿਹ ਥਾਹ[38] ਲਖੈ ਬਿਨ ਥਾਹ[39] ਖਰੀ ਸੁਕਚਾਹਿ ਨ ਕੋ ਬਿਧਿ ਆਯੋ[40] ॥੨੨॥ ਸਰਿਤਾ[41] ਸਭਿ ਖੋਜਿ ਫਿਰੇ ਤਿਹ ਰੋਜ, ਨ ਜਾਨਤਿ ਕੋ ਜੁ ਕਹਾਂ ਗਤਿ ਕੀਨੀ[42]।ਬਿਸਮਾਦਿ ਰਿਦੈ ਪਛੁਤਾਇ ਭਏ ਪੁਨ ਆਦਿ[43]ਕੀਦਾਸਕੋ ਬਾਤ ਬੁਝੀਨੀ। 'ਮਮ ਆਗਰ ਨੈਨਨ[44] ਨ੍ਹਾਨ[45] ਬਰੈ[46]

---

[1]ਗਿਆ। [2]ਮਛੀ।[3]ਉਸਨੂੰ ਬਿਨ ਪਾਣੀ ਮਛੀ ਵਾਕਰ ਦੇਖਕੇ।[4]ਬੜਾ ਝੁਰਦਾ ਹੈ। [5]ਝੱਲਾ ਹੋਇਆ। [6]ਵੜਕੇ। [7]ਪਾਣੀ। [8]ਬਾਹਰ ਨਹੀਂ ਆਏ। [9]ਬਹੁਤ ਵਾਰੀ। [10]ਪਾਣੀ। [11]ਵੇਖਿਆ ਹੈ। [12]ਦੇਰੀ। [13]ਘੋੜੇ ਤੇ ਕਾਠੀ। [14]ਮਲਾਹ। [15]ਦੁੜਾਕੇ। [16]ਵੈਈਂ ਕਿਨਾਰੇ। [17]ਰੌਲਾ ਪੈ ਗਿਆ। [18]ਹੌਲ।[19]ਦਿਲ ਦੇ ਟਿਕਾਣੇ ਹੌਲ ਛਾ ਗਿਆ।[20]ਮਣੀ ਹੀਨ ਸਪ (ਵਾਂਙੂ)।[21]ਮੱਛੀ। [22]ਬਿਨਾ ਪਾਣੀ ਤੋਂ। [23]ਭਾਵ ਨੱਸਿਆ। [24]ਰਿਦੇ ਵਿਚ । [25]ਅਧੀਰਜ ਧਾਰਿਆ । [26]ਪੀੜ। [27]ਕਿਨਾਰਾ। [28]ਪਾਣੀ। [29]ਉਰਵਾਰ ਤੋਂ। [30]ਪਾਰ ਤੋਂ। [31]ਪਾਣੀ। [32]ਲੁਕਕੇ। [33]ਦਿਖੀਂਦੇ ਨਹੀਂ । [34]ਜੇਹੀ ਹੈ। [35]ਬੁਧੀ। [36]ਮਨੁਖਾਂ ਦੀ । [37]ਕਿਨਾਰੇ ਪਰ । [38]ਦਿਸਤ੍ਰੀ ਵਤ ਹੈ । [39-40-41](ਬੁੱਧੀ ਰੂਪੀ ਦਿਸਤ੍ਰੀ) ਓਥੇ ਖੜੀ ਹੈ, ਥਾਹ ਨਹੀਂ ਲਖ ਰਹੀ (ਇਸ ਕਰਕੇ) ਖੜੀ ਸੁਕਚ ਰਹੀ ਹੈ, ਕੋਈ ਬਿਧ ਨਹੀਂ ਅਹੁੜਦੀ। [42]ਨਦੀ। [43]ਕਿੱਥੇ ਚਲੇ ਗਏ। [44]ਪਹਿਲੋਂ ਦੀ। [45](ਨੌਕਰ ਕਹਿੰਦਾ ਹੈ) ਮੇਰੇ ਨੈਣਾਂ ਦੇ ਸਾਹਮਣੇ। [46]ਨ੍ਹਾਉਂਣ। [47]ਵੜੇ।

*ਪਾ:—ਲਸੈ। †ਪਾ:—ਵਰ।

ਨਿਕਸੇ ਨ ਤਟੈ[1] ਟੁਬਕੀ ਇਕ ਲੀਨੀ। ਬਹੁ ਬਾਰ[2] ਨਿਹਾਰਿਕੈ[3] ਬਾਰਿ[4] ਤਬੈ ਬਿਨ ਬਾਰ[5] ਨਿਬਾਬ ਕੋ ਮੈਂ ਸੁਧ[6] ਦੀਨੀ'।੨੩।ਉਰ ਭੂਰ ਬਿਸੂਰਤਿ ਦੋਲਤਖਾਂ ਸਹਿ ਸ਼ੋਕ ਹੈ ਲੋਕਨ ਸੋਂ ਬਚ ਪ੍ਰਾਹੀ[7]। 'ਬਹੁ ਨਕ, ਵਿਵੇਕੀ, ਅਨੇਕ ਗੁਨਾ-ਨ੍ਹ[8], ਔਗੁਨ ਏਕ ਬਿਲੋਕਨ ਨਾਂਹੀ[9]। ਤਨ ਸੁੰਦਰ ਕੋਮਲਤਾ ਜਨੁ ਮੰਦਰ ਸੋਦਲ[10] ਸੀ ਸਿਫਤੀ ਜਿਸ ਆਹੀ। ਨਹਿ ਹਾਥ ਲਗੈ ਮੁਝ ਯਾ ਸਮ ਮੋਦੀ ਕੋ ਕਾਰ ਭਲੀਬਿਧਿ ਕੀਨਿ ਨਿਬਾਹੀ'।੨੪।ਦੁਖ ਦਾਰੁਨ[11] ਮੈਂ ਅਤਿਆਰਤਿ[12] ਚਿਤ ਜੈਰਾਮ ਮਨੋ ਬਿਤ ਸੂਮ ਗਵਾਏ। ਧਰਿ ਮੂਰਤਿ ਜਨੋਂ ਕਰੁਨਾਰਸ ਭੂਰਤਿ ਅੰਬਕੁਅੰਬੁਜ[13] ਮੈਂ ਅੰਬੁ[14] ਛਾਏ।ਧੁਨਿਸੀਸ[15] ਕਹੀ'ਜਗਦੀਸ਼ੂਰ! ਕਸਾਬਿਧਿ? ਮੋਹਿ ਨ ਦੀਸਤਿ ਕੋਇ ਉਪਾਏ'।ਜਲਈਖਦ[16] ਜੋਸ਼ਟ ਬਾਸੁ-ਰ ਮਾਹਿੰ, ਬਿਸਾਰਣ ਕੀ ਬਿਧਿ ਜਨੋਂ[17] ਦੁਖ ਪਾਏ ॥੨੫॥ ਕੋਕਨਿ ਕੋਕ[18] ਕਿਲਾਲਜ[19] ਪੁੰਜ[20] ਦਿਵਾਕਰ ਕੇ ਬਿਨ[21] ਜਨੋਂ ਅਕੁਲਾਏ। ਕਾਨਨ[22] ਕੈਰਵ[23], ਕੋਕ[24] ਕਦੈਬ[25] ਕਲਾਨਿਧਿ[26] ਹੀਨ[27] ਕਹਾਂ ਬਿਹਸਾਏ[28]। ਤੋਕਕ[29] ਕੋਕ[30] ਜਿ ਭੋਕ[31] ਅਨੇਕ, ਬਲਾਹਕ ਕੇ ਬਿਨ[32] ਨਾਂ ਹਰਿਖਾਏ। ਸ਼੍ਰੀ ਗੁਰ ਕੀ ਗਤਿ[33] ਐਸ ਬਿਲੋਕਿ[34] ਕੈ ਹੋਤਿ ਜਿ ਪ੍ਰੀਤਮ ਤਜੋਂ ਦੁਖ ਪਾਏ ॥੨੬॥ ਨਾਨਕੀ ਏਕ ਰਹੀ ਉਰ ਮੈਂ ਥਿਰ[35], ਔਰਨ ਕੀ ਸਰ[36] ਨਾ* ਭਰਮਾਈ। 'ਸੋਦਰ[37] ਈਸ਼ੁਰ ਕੋ ਅਵਤਾਰ, ਕਰੈ ਨਰ ਖੇਲ[38], ਅਪੇਲ ਸਦਾਈ[39]। ਕੰਤ ਕੇ ਸੰਗ ਗਿਰਾ ਉਚਰੀ 'ਉਰ ਧੀਰ ਧਰੋ ਤਜਿ ਆਤੁਰ-ਤਾਈ[40]। ਬਾਸੁਰ-ਨਾਹਿ[41] ਜਥਾ ਗ੍ਰਸਿ ਰਾਹੁ[42] ਤਥਾ ਬਿਧਿ ਆਹਿ ਹੁਵੈ ਬਿਦਤਾਈ[43]॥੨੭॥ ਸੁਨਿ ਕਾਨ ਜੈਰਾਮ ਭਨੇ ਬਚਨਾ ਜਲਜਾਤ[44]

---

[1]ਕਿਨਾਰੇ। [2]ਬਹੁਤ ਵਾਰੀ। [3]ਵੇਖਕੇ। [4]ਜਲ। [5]ਛੇਤੀ। [6]ਖਬਰ। [7]ਆਖਦਾ ਹੈ। [8]ਗੁਣਾਂ ਦੀ ਖਾਣ। [9]ਵੇਖਣ ਨੂੰ ਨਹੀਂ ਸੀ। [10]ਚੰਦਨ ਵਰਗੀ। [11]ਭਯਾਨਕ। [12]ਦੁਖੀ। [13]ਅੱਖਾਂ ਰੂਪੀ ਕਵਲ। [14](ਹੰਝੂ ਦਾ) ਪਾਣੀ। [15]ਸਿਰ ਫੇਰਕ। [16]ਥੋੜੇ ਪਾਣੀ ਵਿਚ। [17]ਜੇਠ ਮਹੀਨੇ ਥੋੜੇ ਪਾਣੀ ਵਿੱਚ (ਤੜਫਦੀ) ਮੱਛੀ ਵਾਂਙੂ। [18]ਚਕਵੀ ਚਕਵੇ। [19]ਕਮਲ। [20]ਸਾਰੇ। [21]ਸੂਰਜ ਦੇ ਬਿਨਾ। [22]ਬਨ। [23]ਕਵੀਆਂ ਦਾ। [24]ਚਕੋਰ। [25]ਸਾਰੇ। [26]ਚਦਰਮਾਂ ਤੋਂ। [27]ਬਿਨਾਂ। [28]ਕਿਵੇਂ ਖਿੜਨ। [29]ਪਪੀਹਾ। [30]ਮੋਰ। [31]ਭੱਡੂ। [32]ਬਦਲ ਬਿਨਾਂ। [33]ਹਾਲਤ। [34]ਵੇਖਕੇ। [35]ਅਡੋਲ। [36]ਹੋਰਨਾਂ ਵਾਂਙੂ। [37]ਵੀਰ ਜੀ ਨੂੰ। [38]ਮਾਨੁਖੀ ਲੀਲ੍ਹਾ ਕਰਦੇ ਹਨ। [39]ਅਟੱਲ ਹੈ ਸਦਾ। [40]ਬਿਹਬਲਤਾ ਛਡਕੇ। [41]ਦਿਨ ਦੇ ਪਤੀ, ਸੂਰਜ ਨੂੰ। [42]ਜਿਸ ਤਰ੍ਹਾਂ ਗ੍ਰਸਦਾ ਹੈ ਰਾਹੂ। [43]ਪ੍ਰਗਟ। [44]ਕਮਲ।

*ਪਾ:-ਸ਼ਰਧਾ।

ਬਿਲੋਚਨ[1] ਤੇ ਜਲ ਜਾਤਾ[2]। ਬਹੁ ਜਾਰ[3] ਪਸਾਰਿਕੈ ਬਾਰਿ ਨਿਹਾਰਨ[4] ਕੇਵਟ[5] ਬੀਚ ਬਰੇ[6] ਮਿਲਿ ਬਾਤਾ[7]। ਝਖ[8], ਕੱਛਪ[9] ਬ੍ਰਿੰਦ[10] ਫਸੇ ਨਿਕਸੇ ਸਭਿ ਖੋਜ ਥਕੇ ਨਹਿੰ ਪਾਵਤਿ ਗਸਾਤਾ[11]। ਨ੍ਰਿਪਤਾਦਿ[12] ਨਿਰਾਸ ਫਿਰੇ ਪਛੁਤਾਇ, ਉਪਾਇ ਕਿਯੇ ਬਹੁ ਸੋ ਨ ਅਗਾਤਾ[13] ॥ ੨੯ ॥ ਰੋਦਨ ਕੀਨ ਸੁਲੱਖਨਿ ਤਾ ਛਿਨ 'ਦੀਨ[14] ਗਯੋ ਕਰਿ ਮੋ[15] ਭਰਤਾਰਾ !'। ਪੰਕਤ[16] ਤੇ ਬਿਛਰੀ ਨਿਜ ਜਸੋਂ ਕੁਰਲਾਵਤਿ ਕੂੰਜ ਭਯੋ ਦੁਖ ਭਾਰਾ। ਕੇਸ ਉਖਾਰਤਿ ਤਾੜਤਿ ਹੈ ਉਰ, ਭੂਖਨ ਡਾਰਤਿ ਹਾਰ ਉਤਾਰ*। ਲੋਚਨ[17] ਤੇ ਜਲ ਧਾਰ ਛੂਟੇ, ਸਭਿ ਚੀਰ[18] ਭਿਗੇ ਤਨ ਕੀ ਨ ਸੰਭਾਰਾ ॥੨੯॥ 'ਹੇ ਪਤਿ ਤੋ ਬਿਨ ਭੋਨ ਭਾ ਸੂਨ[19], ਸੁ ਦਾਨ ਕੋ ਥਾਨ[20] ਉਦਾਸ ਲਗੈ ਹੈ।ਕੌਨ ਸੁ ਦੇ ਇਨਕੋ ਤ੍ਰਿਪਤਾਵਹਿ ਆਨਿ ਭਿਖਾਰੀ ਕੋ ਬ੍ਰਿੰਦ[21] ਮੰਗੈ ਹੈ। ਆਪ ਕਹਾਂ ਗਏ ਦੀਏ ਬਿਨਾ ਸੁਧ[22], ਮ੍ਰਿੱਤੁ ਕੋ ਹੇਤੁ[23] ਨ ਕ ਉਪਜੈ ਹੈ। ਬਾਰਿਕ ਤਾਤ[24] ! ਅਧਾਰ ਨ ਮੋ ਕੋਊ, ਸ਼ੋਕ ਜਗੋ† ਉਰ, ਧੀਰ ਭਗੈ ਹੈ' ॥ ੩੦ ॥ ਯਾਬਿਧਿ ਸ਼ੋਕ ਗਿਰਾ ਬਹੁ ਭਾਂਤਿਨਿ ਬੋਲਤਿ ਹੈ ਬਿਰਲਾਪ ਪੁਕਾਰਾ।–ਬਾਮ ਫੁਰੈ ਅੰਗ[25] ਸੂਚਕ ਹੈ ਸ਼ੁਭ, ਕਾਰਨ ਕੌਨ ਨ ਆਇ ਵਿਚਾਰਾ। ਲੋਕ ਬਿਲਕਿ ਅਏ ਸਭਿ ਹੀ ਜਲੁ ਡੂਬ ਗਯੋ ਨਹਿੰ ਦੇਹਿ ਨਿਹਾਰਾ[26]। ਹੋਵਤਿ ਮੌਨ[27] ਭਲੇ, ਸੁਖ ਭੋਨ ਕਰੈਂ ਅਬ‡ ਕੌਨ ਸੰਦੇਹ[28] ਨਿਵਾਰਾ–॥ ੩੧ ॥ ਸ਼ੋਕ ਕੋ ਸ਼ੋਰ ਸੁਨਨੋ ਚਹੁੰ ਓਰ ਤੇ ਧਾਰਜ ਛੋਰਿ ਦਯੋ ਭਰਿ ਛਾਤੀ[29]। ਨਾਨਕੀ ਹੇਰਿ ਦਸ਼ਾ ਸਭਿ ਕੀ ਹੁਤ ਦਾਸੀ ਔ ਦਾਸ ਜੋ ਆਨ ਸੰਗਾਤੀ[30]। ਕੰਤਪਿਤਾ[31] ਪੁਨਿ ਕੰਤ ਬਿਸੂਰਤ, ਸਦਰ ਕੀ ਤਰੁਨੀ[32] ਬਿਲਲਾਤੀ। ਬਾਂਹਿ ਗਹੇ ਸੁ ਪ੍ਰਬੋਧਤਿ ਭੀ[33] 'ਸੁਮਤ ! ਤਜਿ ਸ਼ੋਕ, ਸੁਨੋ ਮਮ ਬਾਤੀ[34] ॥੩੨॥ ਗਰਭਵਤੀ ਤੁਝ ਦੇਹਿ

---

[1]ਨੇਤ੍ਰਾਂ ਤੋਂ। [2]ਪਾਣੀ ਜਾਂਦਾ ਹੈ। [3]ਜਾਲ। [4]ਪਾਣੀਵੇਖਿਆ। [5]ਮਲਾਹ। [6]ਵੜੇ। [7]ਗੱਲ ਮੇਲਕੇ। [8]ਮੱਛ। [9]ਕਛੂ। [10]ਬਹੁਤੇ। [11]ਸੋਝੀ। [12]ਨਵਾਬ ਆਦਿਕ। [13]ਲੱਭੇ ਨਾ ਓਹ। [14]ਦੁਖੀ। [15]ਸੋਨੂੰ। [16]ਡਾਰ। [17]ਅੱਖਾਂ ਤੋਂ। [18]ਕਪੜੇ। [19]ਘਰ ਸੁੰਞਾ ਹੋਗਿਆ। [20]ਦਾਨ ਦੇਣ ਦਾ ਥਾਂ (ਹਟੀ)। [21]ਸਮੂਹ। [22]ਖਬਰ ਦਿਤੇ ਬਿਨਾ। [23]ਕਾਰਨ। [24]ਹੇ ਬਾਲ ਦੇ ਪਿਤਾ। [25]ਖੱਬਾ ਅੰਗ ਫਰਕਦਾ ਹੈ। [26]ਦੇਹੀ ਨਹੀਂ ਵੇਖੀ। [27]ਸ਼ਗੁਨ। [28]ਸ਼ੰਸਾ। [29]ਛਾਤੀ ਭਰ ਆਈ। [30]ਹੋਰ ਸੰਗੀ ਜੋ [31]ਕੰਤ ਪਿਤਾ=ਪਰਮਾਨੰਦ। [32]ਭਰਜਾਈ। [33]ਸਮਝਾਉਂਦੀ ਹੈ। [34]ਮੇਰੀ ਗਲ।

*ਸ਼ੋਕ ਨੂੰ ਅਤਯੋਕਤੀ ਅਲੰਕਾਰ ਵਿਚ ਵਰਣਨ ਕਰ ਰਹੇ ਹਨ; ਜਿਵੇਂ ਆਮ ਤ੍ਰੀਮਤਾਂ ਕਰਨ, ਪਰ ਮਾਤਾ ਜੀ ਦਾ ਸ਼ੋਕ ਗੰਭੀਰ ਹੋਣਾ ਹੈ। †ਪਾ:–ਜਰੇ। ‡ਪਾ:–ਅਸ।

ਅਹੈ, ਬਹੁ ਸੰਕਟ ਦੇਨਿ ਨ ਯੋਗ ਲਖੀਜੈ। ਭੇਦ ਕਛੂ ਨਹਿੰ ਜਾਨਤਿ ਤਾਂਹਿ ਕੋ ਬਾਦ ਹੀ ਸ਼ੋਕ ਔ ਚਿੰਤ ਕਰੀਜੈ। ਤੋ ਪਤਿ ਆਇ ਮਿਲੈ ਨਿਸ਼ਚੈ ਕਰਿ, ਸੀਖ ਯੋਂ ਮੇਰੀ ਰਿਦੇ ਦ੍ਰਿੜ ਲੀਜੈ। ਤੀਨ ਦਿਨਾਂ ਲਗ, ਹੇ ਸੁ ਕਮਾਰਿ ! ਉਤਾਰਿ ਨ ਹਾਰ ਸ਼ਿੰਗਾਰ, ਮਨੀਜੈ[1] ॥ ੩੩॥ ਹੋਤ ਸਮੇਤ[2] ਕੋ ਸੀਖ ਸੁ ਦੇਤਿ ਹੈ ਨਾਨਕੀ ਹੇਰਿ ਸਭੈ ਪਰਵਾਰੂ। ਕੋਚਿਤ ਕਾਲ ਸੁਨੈ ਚੁਪ ਹ੍ਵੈ ਕਰਿ ਜੋ ਬਚਨਾ[3] ਹਿਤ ਕੇ ਸੁਖਕਾਰੂ। ਮੂਰਤਿ ਫੇਰ ਸਲੋਨੀ[4] ਚਿਤਾ-ਰਿਕੈਂ[5] ਸ਼ੋਰ ਉਠੈ ਇਕਬਾਰ ਖਭਾਰੂ[6]। ਜੋ ਪੁਰਿ ਮੈਂ ਸੁਨੈ ਸ਼ੋਨ ਬਿਖੈ ਸੋਊ ਰੋਇ ਉਠੈ ਗੁਨ ਭਾਖਿ ਅਚਾਰ[7] ॥ ੩੪॥ ਕੋਊਕ ਮੀਤ ਹੁਤੇ ਸੋਊ ਰੋਤਿ ਹੈਂ ਆਪਨ ਪੈ[8] ਮਿਲ ਬੈਸਤਿ ਬ੍ਰਿੰਦਾ। ਕੋਊਕ ਆਨਿ ਅਵਾਸ ਬਿਖੈ ਕਹੈਂ ਬੈਨ ਜੈਰਾਮ ਸੋਂ ‘ਭਾ ਅਤਿ ਮੰਦਾ। ਕੈਸੇ ਅਚਾਨਕ ਰੀਤਿ ਬਨੀ, ਇਸ਼-ਨਾਨ ਕਰੈਂ ਨਿਤ ਬੇਦਿਨ ਇੰਦਾ’। ਦੇਹਿ ਬਹੋਰ ਨ ਹਾਥ ਲਗੀ ਬਹੁ ਕੀਨ ਉਪਾਇ ਹ੍ਵੈ ਠਾਂਢ[10] ਨਰਿੰਦਾ[11] ॥ ੩੫॥ ਦੋਹਰਾ ॥ ਅਸ ਪ੍ਰਕਾਰ ਸਭ ਮਾਨਿਕੈ ਅਚਰਜ ਉਰ[12] ਨਰ ਨਾਰਿ। ਕੋਇਕ ਸੁਜਸ ਉਚਾਰਹੀਂ ਕੋਇਕ ਨਿੰਦਹਿੰ ਗ੍ਵਾਰ ॥ ੩੬ ॥ ਸ੍ਵੈਯਾ ॥ ਪੁਰਿ ਰੋਰੁ[13] ਪਰਾ ਬਿਸਮਾਦਿ ਰਿਦੈ ਤਨ ਖੋਜਿ ਰਹੋ ਕਿਤ ਹਾਥ ਨ ਆਯੋ। ਨਰ ਨਿੰਦਕ ਜੇ ਨਹਿੰ ਬਿੰਦਕ[14] ਭੇਦ ਕੋ, ਤਿੰਦਕ ਮੋਹ ਜਿਨੈ ਗਰਸਾਯੋ[15]। ਮੁਖ ਬੈਨ ਅਲਾਇ ਸੁਨਾਇ ਕਹੈਂ ‘ਸੁ ਗਵਾਇ ਬਿਤੈ ਬਹੁਰੋ ਪਛੁਤਾਯੋ[16]।ਜਲ ਡੂਬ ਗਯੋ, ਨਿਜ ਪ੍ਰਾਨ ਹਯੋ[17], ਨ ਕਲੇਸ਼ ਪਯੋ, ਮਨ ਯੋ ਸਮਝਾਯੋ ॥ ੩੭ ॥ ਟੋਟਾ ਵਡੋ ਪਿਖਿ, ਰਾਟਹਿ ਕੇ ਡਰ[18], ਨਾਂਹਿ ਟਿਕਨੋ, ਟਕ ਟਕ ਕਰੀ ਰਤਿ[19]। ਟੋਰ ਫਿਰੇ[20] ਤਟ[21] ਔ ਘਟ ਘਾਟ[22], ਗਿਯੋ ਕਿਤ ਬਾਟ[23], ਨ ਜਾਨਤਿ ਕੋ ਗਤਿ’। ਕੋਟਿ ਗਟੀ[24] ਚਢਿ ਹੈ ਹਟਿ ਹੈ, ਘਟ[25] ਕਾਨ ਜੈਰਾਮ ਸੁਨੇ ਬਤਿਯਾਂ[26] ਇਤਿ[27]। ਮਾਨਹੁ

---

[1]ਮੰਨ ਲੈ ਕਿਹਾ ! [2]ਪਿਆਰ ਨਾਲ। [3]ਭਾਵ ਬੇਬੇ ਜੀ ਦੇ ਬਚਨ। [4]ਸੁੰਦਰ। [5]ਯਾਦ ਕਰਕੇ। [6]ਕਲੇਜਾ ਹਲਾ ਦੇਣ ਵਾਲਾ। [7]ਗੁਣ ਤੇ ਆਚਾਰ ਕਹਿਕੇ। [8]ਹੱਟ ਤੇ। [9]ਵੈਦੀਆਂ ਦੇ ਚੰਦ। [10]ਖੜੇ ਹੋਕੇ। [11]ਨਵਾਬ ਜੀ ਨੇ। [12]ਹਿਰਦੇ ਵਿਚ। [13]ਰੌਲਾ। [14]ਜੋ ਨਹੀਂ ਜਾਣਦੇ। [15]ਮੋਹ ਰੂਪੀ ਭੰਦੂਏ ਨੇ ਜਿਨ੍ਹਾਂ ਨੂੰ ਗ੍ਰਸਿਆ ਹੈ। [16]ਭਾਵ ਗੁਰੂ ਜੀ [17]ਪ੍ਰਾਨ ਨਾਸ਼ ਕੀਤੇ। [18]ਰਾਜੇ ਦੇ ਡਰ ਕਰਕੇ। [19]ਪ੍ਰੀਤ (ਪਰਵਾਰ ਦੀ ਟੁੱਕਰੇ ਟੋਟੇ ਕੀਤੀ। [20]ਛੁੰਭ ਫਿਰੇ। [21]ਕਿਨਾਰੇ। [22]ਸਾਰੇ ਘਾਟ। [23]ਰਸਤੇ ਕੇਹੜੇ ਗਿਆ। [24]ਕਈ ਗਿਣਤੀਆਂ। [25]ਦਿਲ ਵਿੱਚ। [26]ਗਲਾਂ। [27]ਇਸ ਤਰ੍ਹਾਂ ਦੀਆਂ।

ਘਾਵ ਮੈਂ ਲੋਨ ਲਗਾਵਤਿ ਸੀਸ ਧਨੈ ਚਿਤ ਖੇਦ ਭਯੋ ਅਤਿ ॥੩੮॥'ਰੋਜ ਫਕੀਰਨ ਕੋ ਜੁ ਖਵਾਵਤਿ, ਆਵਤਿ ਨਾਂਹਿ ਰਸਾਯਨ ਕਾਈ। ਭੈ ਨ ਕਰਯੋ ਭਵ ਦਾਨੀ[1] ਭਯੋ, ਧਨ ਭੂਪਤਿ ਭਾਰੀ ਜਸੋਂ ਭੂਰ ਲੁਟਾਈ[2]। ਗ੍ਯਾਨ ਕੋ ਰਾਜ ਨ ਕਾਜ ਬਿਆਜ ਕੋ[3], ਆਜ ਪਿਖੀ ਇਸਕੀ ਪ੍ਰਭੁਤਾਈ'। ਆਨਨ ਨਿੰਦ ਬਕੈਂ ਬਿਨ ਬਿੰਦ[4], ਮੁਕੰਦ ਕੋ ਭੇਦ ਲਖਯੋ ਨਹਿੰ ਜਾਈ ॥ ੩੯ ॥ ਦੋਹਰਾ ॥ ਨਗਰ ਨਰਨ ਪਰਵਾਰ ਪੁਨ ਸਭਿ ਕੀ ਦਸ਼ਾ ਵਿਚਾਰ। ਦਤਿਯ ਰੈਨ ਮਹਿੰ ਨਾਨਕੀ ਧਰਯੋ ਧ੍ਯਾਨ ਸੁਖਸਾਰ[5] ॥੪੦॥ ਸ੍ਵੈਯਾ॥ 'ਹੇ ਜਗਬੰਦ! ਪ੍ਰਭੁ ਸਖ ਕੰਦ! ਮੁਕੰਦ! ਅਨੰਦ ਕੋ ਦਾਸਨ ਦਾਨੀ! ਸ਼੍ਰੀ ਕਰਤਾਰ! ਮੁਰਾਰਿ! ਅਘਾਰਿ[6] ਲਯੋ ਅਵਤਾਰ! ਸੁ ਮੈਂ ਮਨ ਮਾਨੀ। ਜੋ ਸ਼ਰਧਾ ਮਮ ਸਾਚ ਰਿਦੇ ਮਹਿੰ ਤੌ ਪ੍ਰਗਟੋ ਪਰਭਾਤ ਮਹਾਨੀ। ਸ਼ੋਕ ਹਰੋ ਨਿਜ ਲੋਕਨ ਕੋ, ਸਹਿ ਸ਼ੋਕ ਕਰੋ[7] ਜੋਊ ਮਢ ਗਮਾਨੀ ॥ ੪੧ ॥ ਦੀਨ ਦਯਾਲ! ਸਦਾ ਅਰਿ[8] ਘਾਲ[9] ਸਭੈ ਤੇ ਬਿਸਾਲ ਬਿਹੀਨ ਕਲੰਕਾ!। ਹੇ ਜਨ ਲਾਲ[10]! ਪਖੰਡਨਿ ਸਾਲ[11], ਹਰੈਂ ਜਮਜਾਲ ਕਰਾਲ[12] ਅਤੰਕਾ[13]। ਜੋ ਕਲਿਕਾਲ, ਕੁਚਾਲ ਮਹਾਂ, ਅਘ[14] ਜਾਲ[15] ਭਏ ਨਰ ਹੈ ਮਤਿਰੰਕਾ[16]। ਸੋਊ ਉਬਾਰਨ ਕਾਰਨ ਰਾਵਰ[17] ਕਾਯਾਂ[18] ਧਰੀ, ਮਖ ਚਾਰ ਮਯੰਕਾ[19] ॥ ੪੨ ॥ ਦੋਹਰਾ ॥ ਅਸ ਪ੍ਰਕਾਰ ਤਨ ਤਜਿਨਿ ਕੋ ਕਿਉਂ ਤੁਮਰੋ ਬਨਿ ਆਇ। ਕੈਸੇ ਅੰਤਰ-ਧ੍ਯਾਨ ਭੇ[20] ਆਵਹ ਦਰਸ ਦਿਖਾਇ ॥ ੪੩ ॥ ਬਾਰਜ[21] ਬਨ ਪਰਵਾਰ ਨਿਜ[22] ਸਰਬ ਗਯੋ ਕੁਮਲਾਇ। ਭੋਰ[23] ਪ੍ਰਭਾਕਰ[24] ਸੋ[25] ਮਿਲੋ ਬਦਨ ਸੁ ਛਬਿ ਬਿਕਸਾਇ[26]'॥੪੪॥ ਦੋਹਰਾ॥ ਬੰਦਿ ਹਾਥ ਦੋ ਬੰਦਿ ਹੀ[27] ਧਰ ਪਰ ਧਰਿ ਕਰਿ ਸੀਸ[28]।'ਕਰੀ ਪ੍ਰਤੱਗ੍ਯਾ ਮੈਂ ਜ ਮੁਖ, ਪੂਰਹ ਸ਼੍ਰੀ ਜਗਦੀਸ਼!' ॥੪੫॥ ਸਰਬ[29] ਰੈਨ[30] ਬਿਨ ਸੈਨਕੇ ਕਹਿਤਿ ਸੁਜਸ ਕੇ ਬੈਨ। ਕ੍ਰਾਂਤ ਅਰਾ-

---

[1]ਸੰਸਾਰ ਦਾ ਦਾਨੀ। [2]ਜਿਵੇਂ ਮੰਗਤਿਆਂ ਨੂੰ ਵਿਆਹ ਤੇ ਵੰਡਦੇ ਹਨ ਔਉਂ ਲੁਟਾਯਾ। [3]ਰਾਜਾ ਨਯੋਂ ਸੀ, ਨਾਂ ਹੀ ਵ੍ਯਾਜ ਦਾ ਵਿਹਾਰ ਸੀ। [4]ਸਮਝੇ ਬਿਨਾਂ। [5]ਭਾਵ ਗੁਰੂ ਜੀ ਦਾ। [6]ਪਾਪ ਨਾਸ਼ ਕਰਤਾ। [7]ਸ਼ੋਕਮਾਨ ਯਾ ਸ਼ਰਮਿੰਦੇ ਕਰੋ। [8-9]ਵੈਰੀਆਂ ਦੇ ਨਾਸ਼ਕ। [10]ਦਾਸਾਂ ਦੇ ਪਿਆਰੇ। [11]ਪਖੰਡਾ ਨੂੰ ਸੱਲਣ ਵਾਲੇ। [12]ਭਯਾਨਕ। [13]ਡੌ, ਰੋਗ, ਪੀੜਾ। [14]ਪਾਪ। [15]ਸਮੂਹ। [16]ਕੰਗਾਲ ਬੁੱਧੀ। [17]ਆਪ ਨੇ। [18]ਦੇਹ। [19]ਚੰਦਰਮਾ ਵਰਗੇ ਸੁਹਣੇ ਮੁਖ ਵਾਲੇ! [20]ਛਿਪ ਗਏ। [21]ਕਵਲਾਂ ਦਾ। [22]ਆਪ ਦਾ। [23]ਸਵੇਰੇ। [24]ਸੂਰਜ। [25]ਵਾਂਗ। [26]ਖਿੜਾਕੇ। [27]ਮੈਂ ਮੱਥਾ ਟੇਕਦੀ ਹਾਂ। [28]ਧਰਤੀ ਤੇ ਸਿਰ ਰੱਖਕੇ। [29]ਸਾਰੀ। [30]ਰਾਤ।

ਧਤਿ ਪ੍ਰੀਤਿ ਕਰਿ ਰਿਦੈ ਚਿਤਵਿ ਗੁਨ ਐਨ ॥੪੬॥ ਅਸ ਪ੍ਰਕਾਰ ਭੀ ਪੂਰਿ ਵਿਖੈ ਸੁਨਹੁ ਬਹੁਰ ਗੁਰ ਗਾਥ। ਕਵਿ ਸੰਤੋਖ ਸਿੰਘ ਸਿਮਰ ਨਿਤ ਬੰਦੌਂ ਧਰਿ ਪਦ ਮਾਥ ॥ ੪੭ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਵੇਂਈਂ ਪ੍ਰਵੇਸ਼' ਪ੍ਰਸੰਗ ਬਰਨਨੰ ਨਾਮ ਅਠਾਈਸਮੋ ਅਧਜਾਯ ॥ ੨੮ ॥

੨੯. [ਗੁਰਚਰਣ ਮੰਗਲ। ਵੇਂਈਂ ਤੋਂ ਬਾਹਰ ਆਉਣਾ, ਮੋਦੀ ਦੀ ਕਾਰ ਤਜਾਗਣੀ।]

ਦੋਹਰਾ ॥ ਸ਼੍ਰੀ ਗੁਰ ਚਰਨ ਜਹਾਜ ਸੋ ਤਿਨ ਅਲੰਬ ਹੌਂ ਪਾਇ।
ਪਰੋਂ ਪਾਰ ਸੰਦੇਹ ਬਿਨ ਉਦਧਿ ਬਿਘਨ ਸਮੁਦਾਇ ॥੧॥

{ ਅਲੰਬ=ਆਸਰਾ, [ਸੰਸ:, ਆਲਮ੍ਬ]। ਹੌਂ=ਹਉਂ, ਮੈਂ। [ਸੰਸ:, ਅਹੰ]। }
{ ਸੰਦੇਹ=ਸ਼ੱਕ। ਉਦਧ=ਸਮੁੰਦਰ, [ਸੰਸ, ਉਦਧਿ] }

ਅਰਥ—ਸ਼੍ਰੀ ਗੁਰੂ (ਸਾਹਿਬਾਨ) ਜੀ ਦੇ ਚਰਣ ਜਹਾਜ਼ ਸਮਾਨ ਹਨ, ਉਨ੍ਹਾਂ ਦਾ ਆਸਰਾ ਪਾਕੇ ਮੈਂ ਸਾਰੇ ਵਿਘਨਾਂ (ਰੂਪੀ) ਸਮੁੰਦਰ ਤੋਂ ਨਿਰਸੰਸੇ ਪਾਰ ਜਾ ਪਵਾਂਗਾ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਸ੍ਰੈਯਾ ॥ ਯਾ ਬਿਧਿ ਸੋਂ ਸੁਲਤਾਨ ਪੁਰੇ ਪੁਨਿ ਸ੍ਰੀ ਗੁਰ ਜਾਤਿ ਭਏ ਪ੍ਰਭੁ ਪਾਸੀ। ਆਨੰਦ ਕੰਦ[1] ਪਿਖਜੋ ਕਰ ਬੰਦਿ[2] ਕਹੀ ਅਭਿਬੰਦਨ[3] ਦੰਡ ਸੰਕਾਸੀ[4]। ਮੰਦਹਿ ਮੰਦ[5] ਮ੍ਰਿਦੂ[6] ਮੁਸ਼ਕਾਯ ਧਯਾਨ ਜੁਗਿੰਦਨ[7] ਕੋ ਨਿਤ ਬਾਸੀ[8]। ਬੈਨ ਭਨੇ ਗੁਨਐਨ ਪ੍ਰਮੇਸ਼ੁਰ 'ਆਵਹੁ ਨਾਨਕ! ਨਾਮ ਬਿਲਾਸੀ[9]' ॥ ੨ ॥ ਕਾਰਨ ਯਾ[10] ਅਵਤਾਰ ਧਰਜੋ ਭਵ[11], ਕਾਰਜ ਜਾਇ ਕਰੋ ਅਬ ਸੋਊ। ਹੈ ਕਲਿਕਾਲ ਕਰਾਲ[12] ਬਿਸਾਲਹਿ ਮੰਦਮਤੀ ਮਨ ਮਾਨਵ ਹੋਊ[13]। ਦੇਵਨਿ ਪੂਜਤਿ, ਨਾਮ ਤੇ ਬੇਮੁਖ, ਕੇਵਲ ਪਾਪ ਪਰਾਇਨ ਜੋਊ। ਭਾਉ ਭਲੇ ਭਗਤੀ ਪ੍ਰਗਟਾਵਹੁ, ਭਾਰ ਧਰਾ ਪਰ ਭੂਰ[14], ਬਿਗੋਊ[15] ॥ ੩ ॥ ਜਾਤਿ ਅਪਾਰ[16] ਨਿਰੈ[17] ਨਰ ਕੂਰ[18], ਨਹੀਂ ਸੁਖਮੂਰ[19] ਕਮੂਰ[20] ਕੁਭਾਗੇ। ਪੰਚ ਤਯਾਗ ਕੁਪੰਚ[21] ਪਰੇ, ਸਭਿ ਲੰਪਟ[22] ਦੰਭ[23] ਅਰੰਭਤਿ[24] ਪਾਗੇ[25]। ਨਾਮਹਿ ਕੀ ਸਿਫਤੀ ਪਰਕਾਸ਼ਹੁ, ਨਾਸ਼

---

[1]ਭਾਵ ਪਰਮੇਸ਼ੁਰ ਨੂੰ (ਅ) ਗੁਰੂ ਜੀ ਨੇ। [2]ਹਥ ਜੋੜਕੇ। [3]ਨਮਸਕਾਰ। [4]ਭਾਵ ਡੰਡੌਤ ਕੀਤੀ। [5]ਹੌਲੀ ਹੌਲੀ। [6]ਕੋਮਲ। [7-8]ਜੋਗੀਆਂ ਦੇ ਧਯਾਨ ਵਿੱਚ ਵਸਣ ਵਾਲੇ। ਭਾਵ ਰੱਬ ਜੀ। [9]ਨਾਮ ਦਾ ਆਨੰਦ ਲੈਣ ਵਾਲੇ। [10]ਜਿਸ। [11]ਸੰਸਾਰ ਵਿਚ। [12]ਭਯਾਨਕ। [13]ਹੋ ਗਏ ਹਨ। [14]ਬਹੁਤਾ ਹੋ ਗਿਆ ਹੈ। [15]ਸੋ ਨਾਸ਼ ਕਰੋ। [16]ਜਾਂਦੇ ਹਨ ਬਹੁਤੇ। [17]ਨਰਕ ਨੂੰ। [18]ਝੂਠੇ ਲੋਕ। [19]ਮੂਲੋਂ ਸੁਖ ਨਹੀਂ। [20]ਖੋਟੇ ਅਸਲੇ ਵਾਲੇ (ਅ) ਬਹੁਤੇ ਮੂੜ੍ਹ। [21]ਕੁਰਾਹ। [22]ਫਸੇ ਹੋਏ ਹਨ। [23]ਫਰੇਬ ਵਿਚ। [24]ਜੰਮਦਿਆਂ ਹੀ, ਮੁੱਢ ਤੋਂ ਹੀ। [25]ਖਚਤ ਹੋਏ ਹਨ।

ਪਖੰਡ ਕਰੋ, ਜਿਹ ਲਾਗੋ'।ਸ਼੍ਰੀ ਗੁਰੁ ਜੀ ਸੁਨਿ ਬੈਨ ਭਨੇ ਸਿਰੀ ਰਾਗ ਵਿਖੇ, ਹਿਯਰਾ ਅਨੁਰਾਗੋ ॥ ੪ ॥

ਸ਼੍ਰੀ ਮੁਖਵਾਕ ॥ ਸਿਰੀ ਰਾਗੁ ਮਹਲਾ ੧ ॥

ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥ ੧ ॥ ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥ ੧ ॥ ਰਹਾਉ ॥ ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ ਮੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥ ੨ ॥ ਪੰਖੀ ਹੋਇਕੈ ਜੇ ਭਵਾ ਸੈ ਅਸਮਾਨੀ ਜਾਉ । ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡ ਆਖਾ ਨਾਉ ॥ ੩ ॥ ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥ ੪ ॥

ਦੋਹਰਾ ॥ ਪਾਰਬ੍ਰਹਮ ਬਿਗਸੇ ਸੁਨਤਿ ਮੰਤ੍ਰ ਦੀਨ ਗੁਰੁ*ਹੋਇ। ਸ੍ਰੀ ਨਾਨਕ ਧਾਰਨ ਕਰਸੋ ਬਰਨ[1] ਸੁਨਾਵੋਂ ਸੋਇ ॥ ੫ ॥

ਅਥ ਮੰਤ੍ਰ:-

ੴ ਸਤਿਨਾਮੁ ਕਰਤਾ ਪਰਖੁ ਨਿਰਭਉ ਨਿਰਵੈਰੁ
ਅਕਾਲਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸ੍ਰੈਯਾ ॥ ਬਹੁਰੋ ਧੁਨਿ[2] ਭੂਰ ਗੰਭੀਰ ਭਨੈ[3] 'ਤਜਿਯੇ ਕ੍ਰਿਤਿ ਕੋ, ਬਿਦਤਾਵਹੁ[4] ਜਾਈ'। ਪਦਬੰਦਨ ਕੋ ਕਰਿ ਫੇਰ ਮੁਰੇ† ਦੁਖ ਦੁੰਦ ਮਿਟੈਂ ਜਿਹ ਕੇ ਦਰਸਾਈ। ਜਹਿਂ ਤੇ ਸੁ ਗਏ ਤਿਹ ਠੌਰ ਅਏ, ਸੁਖ ਦਾਸ ਦਏ ਜਿਹ

[1]ਆਖਕੇ। [2]ਅਵਾਜ। [3]ਆਖਿਆ ਰੱਬ ਜੀ ਨੇ। [4](ਇਸ ਮੰਤ੍ਰ ਨੂੰ) ਪ੍ਰਗਟ ਕਰੋ।

*ਵਾਹਿਗੁਰੂ ਜੀ ਨੇ ਗੁਰੂ ਹੋਕੇ ਗੁਰ ਨਾਨਕ ਨੂੰ ਮੰਤ੍ਰ ਦਿਤਾ। ਗੁਰੂ ਜੀ ਆਪ ਬੀ ਆਪਣੇ ਗੁਰੂ ਦਾ ਇਹੋ ਪਤਾ ਦੇਂਦੇ ਹਨ 'ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰ ਮਿਲਿਆ ਸੋਈ ਜੀਉ ॥ ੫ ॥'

†ਸ੍ਰੀ ਗੁਰੂ ਜੀ ਦਾ ਵੇਈਂ ਪ੍ਰਵੇਸ਼ ਕਰਕੇ ਤ੍ਰੈ ਦਿਨ ਅਪਣੇ ਸ਼ਰੀਰ ਦਾ ਕਿਸੇ ਨੂੰ ਦਰਸ਼ਨ ਨਾ ਹੋਣ ਦੇਣਾ ਤੇ ਪਰਮੇਸ਼ੁਰ ਦੇ ਦਰ ਜਾਣ ਤੇ ਬਖਸ਼ਿਸ਼ ਪ੍ਰਾਪਤ ਕਰਨੀ ਆਦਿ ਆਤਮਕ ਮੰਡਲ ਦੇ ਕ੍ਰਿਸ਼ਮੇ ਹਨ। ਸਚਖੰਡ ਅਦੇਸ਼, ਅਥਾਂਹ ਟਿਕਾਣਾ ਹੈ, ਜਿਸ ਦਾ ਰੂਪ ਰੇਖ ਨਹੀਂ, ਫੇਰ ਓਹ ਹਰ ਥਾਵੇਂ ਹੈ। ਵਾਹਿਗੁਰੂ ਹੈ, ਤੇ ਉਸਦੀ ਹੈ ਦਾ ਜਦ ਟਿਕਾਣਾ ਆਖੋ ਤਾਂ ਕਹੀ ਦਾ ਹੈ 'ਸਚ ਦੇ ਖੰਡ' ਵਿਚ, ਮੁਰਾਦ ਇਹ

[ਬਾਕੀ ਛਟੀ ਦੇਖੋ ਅਗਲੇ ਪੰਨੇ ਦੇ ਹੇਠ]

ਨਾਮ ਜਪਾਈ। ਗੁਰੁ ਕਿੰਕਰ[1] ਲੈ ਕਰਿ ਚੀਰ[2] ਬਰੈ[3] ਥਿਰ[4] ਤੀਰ[5]ਵਿਈਂ ਨਿਤ ਹੋਵਹਿ ਆਈ ॥ ੬ ॥*ਦੋਹਰਾ ॥ ਜਹਿੰ ਪ੍ਰਵਿਸ਼ੇ ਇਕ ਕੋਸ ਤਹਿੰ ਨਿਕਸੇ ਗੁਰੂ ਪ੍ਰਬੀਨ। ਸੰਤ ਘਾਟ ਅਬ ਲਗ ਬਿਦਤ ਦਰਸਹਿੰ ਸਿੱਖ ਸੁ ਚੀਨ ॥ ੭ ॥ ਸ੍ਵੈਯਾ ॥ ਸ਼ਰਧਾ ਉਰ ਕੁਰ ਨਿਹਾਰਤਿ[6] ਬਾਰਿ[7] ਗੁਰੂ ਪਦ ਪ੍ਰੇਮ ਮੈਂ ਹੋਤਿ ਅਧੀਰਾ। ਮੁਖ ਸੋਚਤਿ[8] ਲੋਚਨ[9] ਨੀਰ[10] ਬਿਮੋਚਤਿ[11], ਚੌਪਤ ਚੀਤ[12], ਹਲੈ ਝਖ ਨੀਰਾ[13]। ਇਸ਼ਨਾਨ ਸਮੈਂ ਨਿਕਸੇ ਕਰੁਨਾਕਰ[14] ਬਾਸੁਰ ਤੀਨ ਬਿਤਾਇ ਗਹੀਰਾ। ਦ੍ਰਿਗ[15] ਦੇਖਤਿ ਹੀ ਉਮਗਾ[16] ਅਨੁਰਾਗ ਸੁਭਾਗ ਜੁ ਦਾਸ ਖਰਾ ਜਲ ਤੀਰਾ[17] ॥ ੮ ॥ ਦੌਰ ਕਰੀ ਪਦ ਮੈਂ ਅਭਿਬੰਦਨ[18] ਅੰਬਰ[19] ਦੀਨ, ਸੁਖੰਬਰ[20] ਪਾਯੋ। ਦੇਖਿ ਦਯਾਲ ਤਿਸੈ

---

[1]ਦਾਸ। [2]ਕਪੜੇ। [3]ਸ੍ਰੇਸ਼ਟ। [4]ਖੜਾ। [5]ਕਿਨਾਰੇ। [6]ਵੇਖਦਾ ਹੈ। [7]ਜਲ। [8]ਮੁਰਾਦ ਹੈ ਮਨ ਵਿਚ। [9]ਅਖਾਂ ਤੋਂ। [10]ਪਾਣੀ। [11]ਵਹਾਂਦਾ ਹੈ। [12]ਉਛਲਦਾ ਹੈ ਸੁ ਦਿਲ। [13]ਜੇ ਮੱਛੀ ਕਰਕੇ ਬੀ ਪਾਣੀ ਹਿੱਲ ਪਵੇ ਤਾਂ। [14]ਕ੍ਰਿਪਾ ਦੀ ਖਾਨ। [15]ਅੱਖੀ। [16]ਉਛਲਿਆ। [17]ਜਲ ਦੇ ਕਿਨਾਰੇ। [18]ਨਮਸਕਾਰ। [19]ਕਪੜੇ। [20]ਸ੍ਰੇਸ਼ਟ ਸੁਖ।

*ਲਿਖਤੀ ਨੁਸਖਿਆਂ ਵਿਚ ਇਹ ਦੋਹਾ ਹੈ, ਛਾਪੇ ਦੇ ਵਿਚ ਨਹੀਂ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ ਇਹ ਹੈ]

ਨਹੀਂ ਕਿ ਉਹ ਖੰਡ ਕੋਈ ਦੇਸ਼ ਹੈ, ਪਰ ਸਦਾ ਅਦੇਸ਼ ਤੇ ਫੇਰ ਸਰਬ ਦੇਸ਼ੀ ਹੈ। ਗੁਰੂ ਜੀ ਦਾ ਓਥੇ ਜਾਣਾ ਤੇ ਦਰਸ਼ਨ ਹੋਣੇ ਰੂ ਹੁਕਮ ਮਿਲਣਾ, ਸਭ ਆਤਮ ਖੇਡਾਂ ਹਨ। ਸਾਡੀ ਬੁੱਧੀ ਹੱਦ ਵਾਲੀ ਹੈ ਜੋ ਦੇਸ਼ਕਾਲ ਨਾਲ ਬੱਧੀ ਪਈ ਹੈ, ਸਾਡੀ ਸਮਝ ਵਿਚ ਨਾ ਆ ਸੱਕਣ ਕਰਕੇ ਵਰਣਨ ਐਉਂ ਕਰੀਦਾ ਹੈ ਕਿ ਜਿਵੇਂ ਉਹ ਕਿਸੇ ਮੁਕਾਮ ਵਿਚ ਕਿਸੇ ਸਰੀਰਾਂ ਦੇ ਮਿਲਾਪ ਵਾਂਙੂ ਹੋ ਰਹੀ ਹੈ, ਸ਼੍ਰੀ ਸਤਿਗੁਰੂ ਨਾਨਕ ਦੇਵ ਜੀ ਨੇ ਆਪ ਬੀ ਇਸ ਕੌਤਕ ਦਾ ਪਤਾ ਦਿੱਤਾ ਹੈ, ਓਥੇ ਬੀ 'ਸੱਦਿਆ ਜਾਣਾਂ' 'ਸਿਰੋਪਾ ਮਿਲਣਾ' 'ਅੰਮ੍ਰਿਤ ਦਾਨ ਹੋਣਾ' ਆਦਿ ਪਦ ਸਾਡੀ ਸਮਝ ਗੋਚਰਾ ਕਰਨ ਲਈ ਆਪ ਨੇ ਵਰਤੇ ਹਨ। ਯਥਾ:—

ਹਉ ਢਾਢੀ ਵੇਕਾਰੁ ਕਾਰੈ ਲਾਇਆ ॥ ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥ ਢਾਢੀ ਸਚੇ ਮਹਲਿ ਖਸਮਿ ਬੁਲਾਇਆ ॥ ਸਚੀ ਸਿਫਤਿ ਸਾਲਾਹਿ ਕਪੜਾ ਪਾਇਆ ॥ ਸਚਾ ਅੰਮਿਤ ਨਾਮੁ ਭੋਜਨੁ ਆਇਆ ॥ ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ ॥ ਢਾਢੀ ਕਰੇ ਪਸਾਉ ਸਬਦੁ ਵਜਾਇਆ ॥ ਨਾਨਕ ਸਚੁ ਸਾਲਾਹਿ ਪੂਰਾ ਪਾਇਆ ॥ ੨੭ ॥ [ਮਾਝ ਕੀ ਵਾਰ ਮਹਲਾ ੧

ਮੁਰਾਦ ਹੈ ਕਿ ਵਾਹਿਗੁਰੂ ਦੇ ਸਰੂਪ ਵਿਚ ਪ੍ਰਾਪਤ ਹੋਕੇ ਆਪ ਨੇ ਨਾਮ ਤੇ ਕੀਰਤਨ ਦੀ ਦਾਤ ਜਗਤ ਨੂੰ ਦੇਣ ਲਈ ਹੁਕਮ ਪ੍ਰਾਪਤ ਕੀਤਾ ਤੇ ਅਗੇ ਪ੍ਰਚਾਰ ਕਰਨ ਲਗੇ।

ਤਿਹ ਕਾਲ 'ਨਿਹਾਲ ਭਯੋ' ਇਵ ਬੈਨ ਅਲਾਧੋ। ਛੂਟ ਕਪਾਟ ਗਏ ਝਟਿਤੀ[1], ਭ੍ਰਮ ਠਾਟ ਹਟਾ[2], ਘਟ ਗਯਾਨ ਸੁਹਾਧੋ। ਮੰਦਹਿਮੰਦ ਚਲੋ ਪੁਰਿ ਕੋ ਜੋਊ ਦੇਖ ਨਿਕੰਦਨ ਕੋ ਭਵ ਆਧੋ ॥ ੯ ॥ ਦੋਹਰਾ ॥ ਪ੍ਰਿਥਮ ਭ੍ਰਿਤ[3] ਕੋ ਭੇਜਿਓ 'ਜਾਹੁ ਜਰਾਮ ਅਗਾਰ। ਜਹਿਂ ਬੈਸੀ ਸ਼੍ਰੀ ਨਾਨਕੀ ਧਰਜੋ ਧਯਾਨ ਸੁਖਸਾਰ ॥ ੧੦ ॥ ਸਰਬ ਨਿਸਾ ਬੀਤੀ ਜਿਸਹਿ ਗਿਨਤੀ ਭਨਤਿ ਅਪਾਰ। ਮਮ ਦਿਸ਼ ਤੇ ਬੰਦਨ ਕਰਹੁ ਸਿਰ ਚਰਨਨ ਪਰ ਧਾਰਿ[4] ॥ ੧੧ ॥ ਸ੍ਰੈਯਾ ॥ ਸੁਨਿ ਸ਼ੁਨ ਵਿਖੈ ਗਜੋ ਦਾਸ ਤਬੈ ਜਹਿਂ ਨਾਨਕੀ ਧਯਾਨਹਿਂ ਕੇ ਰਸ ਭੀਨੀ। ਪ੍ਰਵਿਸ਼ਜੋ[5] ਘਰ ਜਾਇ, ਬਿਲੋਕੀ ਤਹਾਂ, ਕਰਿ ਆਸਨ ਬੈਠੀ ਅਡੋਲ ਪਬੀਨੀ। ਇਕ ਭ੍ਰਾਤ ਅਰਾਧਨ ਕੀ ਲਿਵਲਾਗੀ ਹੈ, ਤਾਂਹੀ ਸਮੇਂ ਤਿਨ ਬੰਦਨ ਕੀਨੀ। 'ਸੁਨਿ ਭੋ ਸੁਮਤੇ[6] ! ਤਵ ਆਧੋ ਸਹੋਦਰ, ਬੇਗ ਮਿਲੋ, ਕਰਿ ਸੋਚਨ[7] ਹੀਨੀ[8]' ॥ ੧੨ ॥ ਬੈਨ ਸੁਨੇ, ਨਿਜ ਨੈਨ ਖੁਲੇ, ਜਨੁ ਮ੍ਰਿਤ ਮੁਖੰ[9] ਅਮੀ[10] ਧਾਰ ਚੁਆਈ। ਆਨੰਦ ਯੋਂ ਉਮਗਾ ਉਰ ਮੈਂ ਬਹੁ, ਜਾਇ ਜਰਾਮ ਕੇ ਪਾਸ ਸੁਨਾਈ। 'ਆਵਤਿ ਹੈ ਮਨਭਾਵਤਿ ਸੋਦਰ, ਦੋਖ ਨਸਾਵਤਿ ਜਾਂ[11] ਦਰਸਾਈ। ਦਾਸ ਅਧੋ ਅਬ ਬਾਸ[12] ਕੋ ਦੈਕਹਿ, ਸੁੱਧਿ ਅਵਾਸ ਸੁਨਾਵਨ ਭਾਈ[13] ॥ ੧੩ ॥ ਕਾਨ ਸੁਨੀ ਜਨੁ ਮੀਨ[14] ਅਪਾਰ[15] ਪੈ[16] ਨੀਰ ਕੀ ਆਨ ਘਟਾ[17] ਬਰਖਾਈ। ਪੀਰ ਸੋਂ ਪੀਰਾ[18] ਸਰੀਰ ਮਧੀਰ ਭਾ[19], ਆਨਨ[20] ਆਰੁਨਤਾ[21] ਅਤਿ ਆਈ। ਹੀਨਮਨੀ[22] ਜਿਵ ਹੋਇ ਫਨੀ[23], ਪੁਨਿ ਪਾਇ[24] ਪ੍ਰਸੰਨ ਜਸੋਂ ਪੀਰ[25] ਪਰਾਈ[26]। ਦੌਰ ਦਯਾਲ ਸੋਂ ਆਇ ਮਿਲਾ, ਤਿਹਕਾਲ ਅਨੰਦ ਕਹਜੋ ਨਹਿਂ ਜਾਈ ॥ ੧੪ ॥ ਯੋਂ ਸੁਨਿਕੈ ਪਰਵਾਰ ਸਪੂਰਨ ਭੂਰ[27] ਖੁਭਾਰ[28] ਕੋ ਦੂਰ ਮਿਟਾਈ।ਜੈਸੇ ਕੁਹੀਰ[29] ਨਿਵਾਰ ਕਰੇ ਹੁਇ ਸੂਰ[30] ਉਦੈ[31],ਸੁਖ ਤਜੋਂ ਪ੍ਰਗਟਾਈ। ਰੌਰ ਪਰਾ ਪੁਰਿ ਸਾਰੇ ਵਿਖੈ ਵਿਸਮਾਦ ਰਿਦੈ ਅਵਿਲੋਕ[32] ਲੁਕਾਈ[33]। ਕਾਨ ਸੁਨੈ ਸੋਊ ਦੌਰ ਮਿਲੈ, ਨਰ ਬ੍ਰਿੰਦ ਭਏ ਸੰਗ ਸ਼੍ਰੀ ਸੁਖਦਾਈ

[1]ਛੇਤੀ। [2]ਹਟ ਗਿਆ। [3]ਟਹਿਲੂਏ ਨੂੰ। [4]ਰੱਖਕੇ। [5]ਵੜਿਆ। [6]ਸੁਭਮੱਤੀ ਵਾਲੀ। [7]ਸੋਚਾਂ ਨੂੰ। [8]ਦੂਰ ਕਰੋ। [9]ਮੂਏ ਦੇ ਮੂੰਹ ਵਿਚ। [10]ਅੰਮ੍ਰਿਤ ਦੀ। [11]ਜਿਸਦੇ। [12]ਕਪੜੇ। [13]ਮੱਛੀ। [14]ਬਿਨਾਂ ਪਾਣੀ। [15]ਉੱਮੜੇ। [16]ਬੱਦਲ। [17]ਪੀੜਾ। [18]ਜੋ ਹੋ ਗਿਆ ਸੀ। [19](ਜੋਰਾਮ ਦੇ) ਮੂੰਹ ਤੇ। [20]ਲਾਲੀ। [21]ਮਣੀ ਬਿਨਾਂ। [22]ਸੱਪ। [23](ਮਣੀ) ਫੇਰ ਪ੍ਰਾਪਤ ਕਰਕੇ। [24]ਪੀੜਾ। [25]ਦੂਰ ਹੋ ਗਈ। [26]ਬਹੁਤੇ। [27]ਖੋਭ, ਦੁਖ। [28]ਧੁੰਦ। [29]ਸੂਰਜ। [30]ਚੜ੍ਹਕੇ। [31]ਵੇਖਣ ਲੱਗੇ। [32]ਲੋਕੀ।

॥੧੫॥ ਮੰਦ ਹੀ ਮੰਦ ਮੁਕੰਦ ਅਏ ਪੁਰਿ[1], ਲੋਚਨ ਜਨੋਂ ਅਰਬਿੰਦ ਸੁਹਾਏ। ਆਪਨ ਕੇ ਦਰ[2] ਜਾਇ ਖਰੇ ਪ੍ਰਭੁ, ਹੋਤਿ ਹਿਤੂ ਸੁ ਅਸੀਸ ਅਲਾਏ। ਬਾਰ ਕਪਾਟ[3] ਭਿਰੇ ਅਵਿਲੋਕਿ ਕੈ ਬੂਝੈ ਹੈਂ ਦਾਸ[4], ਸੁ ਔਸੇ ਬਤਾਏ[5]। 'ਖਾਨ ਕਰੀ ਨਿਜ ਪਾਨ[6] ਸੋਂ ਬੰਦਹਿ ਦੂਰ ਖਰੇ ਅਛਰਾਂਗ[7] ਲਵਾਏ'॥ ੧੬॥ਨਾਨਕ ਆਨਿ ਤਬੈ ਨਿਜ ਪਾਨ[6] ਸੋਂ ਛੋਰਿ[8] ਦੁਕਾਨ ਕੋ ਬਾਰ[9] ਦਯੋ। ਮਾਨਵ ਜੋਨ ਸੁਨੈ ਨਿਜ ਕਾਨਨ ਆਵਤਿ ਧਾਇ ਅਚੰਭ ਭਯੋ। –ਬਾਸੁਰ ਤੀਨ ਰਹਜੋ ਮਧ ਨੀਰ ਕੇ ਜੀਵਤਿ ਹੀ ਪੁਨਿ ਆਇ ਗਯੋ। ਕਾਰਨ ਕੌਨ ਨ ਤੈਨ[10] ਛੁਯੋ ਜਲ ?–ਯਾ ਬਿਧਿ ਸੋਂ ਬਿਸਮਾਦ ਭਯੋ ॥ ੧੭ ॥ ਹੀਨ-ਕਲੰਕ ਮਯੰਕ ਮਨੋ ਮੁਖ[11] ਬੰਕ ਬਿਲੋਕਤਿ[12] ਹੈਂ ਕਰੁਨਾ ਸੋਂ[13]। ਵਾਕ ਕਹੈਂ ਇਵ ਰੰਕਨ ਸੋਂ 'ਮਨ ਹੋਇ ਨਿਸੰਕ ਨ ਭੈ ਕਰੁ ਕਾਸੋ। ਲੇਵਹੁ ਜਾਂਹਿ ਕੀ ਚਾਹਿ ਅਹੈ ਉਰ, ਆਪਨ ਅੰਤਰਿ ਜਾਇ ਨਿਕਾਸੋ[14]। ਦੌਰ ਪਰੇ ਤਿਹ ਠੌਰ ਕਿਤੇ ਨਰ ਲੂਟਤਿ ਸੌਜਹਿ[15] ਰੌਰ[16] ਪਰਾ ਸੋ ॥੧੮॥ ਅੰਨ ਘਨੋ, ਮਿਸ਼ਟਾਨ ਤੇ ਲੌਨ, ਮਰੀਚ ਦੁਊ[17], ਹਰਦੀ[18] ਮਨ ਭਾਈ। ਲੇਹਿ ਵਿਰਾਟਿਕਾ[19] ਪੈਸੇ ਕੋਊ,ਪੁਨਿ ਕਾਰਿਖਕੈ[20] ਕੇਊ ਲੋਤਿ ਹੈਂ ਧਾਈ। ਅੰਬਰ[21] ਭਾਂਤਿ ਅਨੇਕਨ ਕੇ ਧਰੇ ਆਪਨ ਮੈਂ ਸਭਿ ਦੀਨ ਲੁਟਾਈ। ਤੋਟ ਨ ਆਇ, ਅਤੋਟ ਭਈ, ਸੁਰਧੇਨੁ[22] ਕਿਧੌਂ[23] ਮਨਿਚਿੰਤ[24] ਸੁਹਾਈ ॥੧੯॥ ਦੋਹਰਾ ॥ ਭੀਰ ਭੂਰ ਭੀ ਨਰਨ ਕੀ ਪਰਜੋ ਰੌਰ ਤਿਹ ਠੌਰ। ਸਹਿਤ ਜਰਾਮ ਬਿਲੋਕਹੀ ਬੇਦੀ ਕੁਲ ਸਿਰਮੌਰ ॥ ੨੦ ॥ ਸ੍ਰੈਯਾ ॥ ਨੌ ਨਿਧਿ ਸਿੱਧਿ ਤੇ ਰਿੱਧਿ ਬਸੈ ਮਧ, ਕੌ ਬਿਧਿ ਹੋਵਹਿ ਤੋਟਿ ਤਹਾਂ। ਹਾਰਿ ਪਰੇ ਨਰ ਲੂਟਤਿ ਜੇ, ਨਹਿੰ ਸੌਜ ਨਿਖੂਟਤਿ[25], ਦੀਖ ਮਹਾਂ[26]। ਦੌਲਤ ਖਾਨ ਸੋਂ ਮਾਨਵ ਦੌਰਿ ਸਭੈ ਬਿਰਤਾਂਤ ਬਖਾਨ ਕਹਾ। ਭੇਜਿ ਦਏ ਭ੍ਰਿਤ[27] ਆਪਨੇ ਤਾਂ ਛਿਨ ਸੋ ਸੁਨਿ ਹੋ ਬਿਸਮਾਦ ਰਹਾ॥੨੧॥ ਲੂਟਤਿ ਹੈਂ ਨਰ ਜੋ ਬਰਜੇ[28]

---

[1]ਸ਼ਹਿਰ ਵਿਚ। [2]ਹੱਟ ਦੇ ਬੂਹੇ। [3]ਬੂਹੇ ਦੇ ਤਖਤੇ। [4]ਦਾਸ ਤੋਂ ਪੁਛਿਆ। [5]ਉਸ (ਦਾਸ ਨੇ) ਐਉਂ ਦਸਿਆ। [6]ਆਪਣੇ ਹਥੀਂ। [7]ਮੋਹਰ,ਛਾਪ। [8]ਖੋਲ੍ਹ ਦਿਤਾ। [9]ਦਰਵਾਜਾ। [10]ਭਾਵ ਗੁਰੂ ਜੀ ਨੂੰ। [11]ਮਾਨੋਂ ਅਕਲੰਕ ਚੰਦ ਵਰਗਾ ਮੂੰਹ ਹੈ। [12]ਟੇਢਾ ਵੇਖਦੇ ਹਨ। [13]ਕ੍ਰਿਪਾ ਨਾਲ। [14]ਭਾਵ, ਹੱਟੀ ਲੁਟ ਲਓ। [15]ਚੀਜ਼ਾਂ। [16]ਰੌਲਾ। [17]ਦੋਵੇਂ ਮਿਰਚਾਂ। [18]ਹਲਦੀ। [19]ਕੌਡੀਆਂ। [20]ਰੁਪੱਜੇ। [21]ਕਪੜੇ। [22]ਕਾਮਧੇਨੁ। [23]ਜਾਂ। [24]ਚਿੰਤਾਮਣੀ। [25]ਮੁਕਦੀ ਨਹੀਂ। [26]ਹੋਰ ਬਹੁਤੀ ਅਜੇ ਦਿੱਸਦੀ ਹੈ। [27]ਨੌਕਰ। [28]ਰੋਕੇ।

ਤਰਜੇ[1], ਦਰਜੇ[2] ਸਭਿ ਭੀਰ ਹਟਾਈ[3]। ਭੂਪਤ ਦੌਲਤ ਖਾਨ ਅਯੋ ਗਤਿਦਾਨ ਬਿਲੋਕਤਿ[4] ਲੋਚਨ ਲਾਈ । ਜਯੋਂ ਬਿਰਤੀ[5] ਤਨ ਗਯਾਨ ਧਰਾ[6] ਖਡਨੀ ਗਰ[7] ਸ਼੍ਰੀ ਗੁਰ ਨੈ ਤਬ ਪਾਈ। ਹੇਰਿ[8] ਨਿਰਾਸ ਉਦਾਸ ਭਯੋ ਪਛੁਤਾਸ ਰਿਦੈ[9]–ਕਿਛੁ ਜਾਨਿ ਨ ਜਾਈ–॥ ੨੨ ॥ ਦੌਲਤ ਖਾਂ ਨਿਜ ਲੋਕਨ ਸੋਂ ਮੁਖ ਬੋਲਤਿ ਬੋਲ ਬਿਲੋਕਤਿ[10] ਬੇਖਾ[11]। ‘ਕੌਨ ਸ਼ਰਾਰ[12] ਭਯੋ ਇਸ ਕੋ ਸ਼ੁਭ ਰੀਤਿ ਹੁਤੀ ਮਤਿਵਾਨ ਵਿਸ਼ੇਖਾ। ਬਾਸੁਰ ਤੀਨ ਬਿਤਾਇ ਕੈ ਨੀਰ ਮੈਂ ਆਪਨਿ[13] ਆਇ ਲੁਟਾਇ[14] ਬਿਲੇਖਾ[15]। ਭੂਸ਼ਨ[16] ਭਾ ਕਰਿ ਬੇਖ ਫਕੀਰ ਕੋ ਜਾਇ ਵਿਈਂ ਮਹਿੰ ਕਿਆ ਇਨ ਦੇਖਾ’॥੨੩॥ ਯੌਂ ਕਹਿ ਸ਼ੋਕ ਕੀਯੋ ਮਨ ਮੈਂ ਪੁਨਿ ਦੌਲਤ ਖਾਂ ਨਿਜ ਧਾਮ ਗਯੋ। ਦੀਨ ਦਯਾਲ ਚਲੇ ਤਿੰਹਕਾਲ ਬਿਸਾਲ ਮਸਾਨ ਜਾਂ ਥਾਨ ਛਯੋ[17]। ਛੋਰਿ ਪੁਰਾ ਸੁਲਤਾਨ ਤਬੈ ਤਜਿ ਧੰਧਨ ਕੀ ਸੁਧਿ, ਪੰਥ ਲਯੋ। ਠੌਰ ਭਯਾਨਕ ਗੌਰ ਮਰੀਨ[18] ਗਯੋ ਜਗਕੰਤ, ਇਕੰਤ ਭਯੋ* ॥ ੨੪ ॥ ਜਾਂਹਿ[19] ਮਸਾਨ ਪੈ[20] ਪਾਇ ਪਰੈ[21] ਨਰ ਨਾਰਿਕ ਮੈਂ[22] ਗਤਿ[23] ਤਾਂਹਿ ਅਗਾਤਾ[24]। ਯਾਬਿਧਿ ਸੋਂ ਉਧਰੇ ਤਹਿੰ ਕੇਤਿਕ,ਬੈਸ ਗਏ ਬਹੁਰੋ ਸੁਖਦਾਤਾ।–ਆਵਹਿ ਕੋ ਨਹਿੰ[25]–ਯੌ ਮਨ ਚੀਨ ਰਹੇ ਤਹਿੰ ਚੌਦਹਿਲੋਕ ਜੁਜਾਤਾ[26]। ਧੂਰ ਜਟੀ[27], ਸਨਕਾਦਿਕ ਖੋਜਤਿ ਪਾਰ ਨ ਪਾਵਹਿੰ ਜਾਂਹਿ[28] ਬਿਧਾਤਾ[29]† ॥੨੫॥ ਹੇਰਿ[30] ਬਿਹਾਰ ਜੈਰਾਮ ਵਿਚਾਰਤਿ ਸੋਚਤਿ ਸੋਚਨ ਸੋਂ ਸੁਕਚਾਵੈ[31]। ਲੋਚਨ ਚਾਰੁ

---

[1]ਡਾਂਟੇ। [2]ਦਰਵਾਜੇ ਤੋਂ। [3]ਜੋ ਭੀੜ ਸੀ ਹਟਾ ਦਿੱਤੀ। [4]ਮੁਕਤੀ ਦਾਤਾ ਜੀ ਨੂੰ ਵੇਖਦਾ ਹੈ। [5]ਬਿ+ਰਤੀ=ਵੈਰਾਗ । [6]ਮਾਨੋਂ ਗਿਆਨ ਤੇ ਵੈਰਾਗ ਨੇ ਸਰੀਰ ਧਾਰਿਆ ਹੈ। [7]ਗਲ ਵਿਚ । [8]ਵੇਖ ਕੇ । [9]ਪਛੁਤਾਂਦਾ ਹੈ ਆਪਣੇ ਜੀ ਵਿੱਚ (ਨਵਾਬ)। [10]ਵੇਖਕੇ। [11]ਭੇਖ । [12]ਭੂਤ ਦਾ ਛਾਇਆ । [13]ਹੱਟ। [14]ਲੁਟਾ ਦਿੱਤੀ ਹੈ। [15]ਲੇਖਾ ਕੀਤੇ ਬਿਨਾਂ । [16]ਚੁਪ [17]ਜਿੱਥੇ ਮਸਾਣ ਸਨ । [18]ਕਬਰਾਂ ਤੇ ਮੜ੍ਹੀਆਂ ਵਿਚ । [19]ਜਿਸ । [20]ਉਤੇ । [21]ਚਰਨ ਪਵੇ । [22]ਨਰਕਾਂ ਵਿੱਚ ਉਸ ਆਦਮੀ ਨੂੰ । [23]ਮੁਕਤੀ । [24]ਪ੍ਰਾਪਤ ਹੁੰਦੀ ਜਾਵੇ। [25]ਏਥੇ ਕੋਈ ਨਹੀਂ ਆਵੇਗਾ। [26]ਜੋ ਚੌਦਾਂ ਲੋਕਾਂ ਦੇ ਰਚਣਹਾਰ ਹਨ । [27]ਸ਼ਿਵਜੀ । [28]ਜਿਸ ਦਾ । [29]ਬ੍ਰਹਮਾ ਜੀ । [30]ਵੇਖਕੇ। [31]ਪਰ ਸੋਚ ਕਰਨ ਤੋਂ ਸੋਚ ਮੰਗਦੀ ਹੈ (ਅ) ਵਿਚਾਰਦਾ ਹੈ ਹੋਰ ਸੋਚਦਾ ਹੈ, ਫੇਰ ਸੋਚਣੋਂ ਰਹਿ ਜਾਂਦਾ ਹੈ। *ਗੋਰਾਂ ਮੜ੍ਹੀਆਂ ਵਿਚ ਬੈਠਣ ਦਾ ਪ੍ਰਸੰਗ ਪੁਰਾਤਨ ਜਨਮਸਾਖੀ ਵਿਚ ਨਹੀ ਹੈ। †ਕਵਿ ਜੀ ਦੱਸਦੇ ਹਨ ਕਿ ਸ਼ਿਵ ਸਨਕਾਦਿਕ ਤੇ ਬ੍ਰਹਮਾ ਗੁਰੂ ਨਾਨਕ ਦੇਵ ਜੀ ਦਾ ਅੰਤ ਨਹੀਂ ਪਾ ਸਕਦੇ।

ਬਿਮੋਚਤਿ ਬਾਰਿ[1] ਬਰਜੋ ਨਿਜ ਬਾਰ[2], ਨ ਬਾਹਰ ਆਵੈ। ਸ੍ਵਾਦ ਨ ਭੋਜਨ ਨੀਰਹਿ[3] ਕੋ ਤਨ ਚੀਰ[4] ਮਲੀਨ[5] ਪਰਜੋ ਦੁਖ ਪਾਵੈ। ਕੋਟਿ ਗਟੀ[6] ਗੁਨਿ ਹੈ ਮਨ ਮੈਂ, ਇਕ ਓਰ ਚਵੈ ਇਕ ਓਰ ਮਿਟਾਵੈ[7]॥੨੬॥–ਗੁੰਮ ਭਏ ਨਿਕਸੇ ਦਿਨ ਤੀਨ ਮੈਂ ਆਵਤਿ ਆਪਨ[8] ਦੀਨ ਲੁਟਾਈ। ਦੌਲਤ-ਖਾਨ ਕੋ ਲੇਖਾ ਹੈ ਪੂਰ[9], ਕਿਧੌਂ[10] ਤਿੰਹ ਕੀ ਕਛੁ ਬਾਕੀ ਰਹਾਈ[11]। ਕਾਲੂ ਸੁਨੈ ਤ੍ਰਿਪਤਾ ਦੁਖ ਪਾਵਹਿ ਮੋ ਪਰ ਦੇਵਹਿ ਦੋਸ਼ ਲਗਾਈ। ਕੀਨ ਅਚੰਭ ਸਭੈ ਬਿਧਿ ਸੋਂ, ਮਤਿਹਾਰ ਪਰੀ, ਕਛੁ ਜਾਨੀ ਨ ਜਾਈ–॥ ੨੭ ॥ ਪੁਰਿ ਮੈਂ ਮਿਲਕੈ ਸਭਿ ਲੋਕ ਬਖਾਨਤਿ 'ਬਾਵਰਾ ਹੋਇ ਗਯੋ, ਸੁਧਿ ਨਾਂਹੀ॥ ਥਲ ਗੌਰ ਮਰੀਨ ਮੈਂ ਬੈਸ ਰਹਜੋ, ਕਿਧੌਂ ਭੂਤ ਬਰਜੋ ਤਿਹ ਕੋ ਘਟ-ਮਾਂਹੀ[12]।ਧਨ ਭੂਰ ਗਵਾਇ ਭਯੋ ਇਹ ਭੇਖ, ਪਖੰਡ ਬਿਸ਼ੇਖ ਕਿਧੌਂ ਕਿਧ ਤਾਂਹੀ। ਮਨ ਮਾਨਵ ਜਾਨਵ ਭੇਵ ਜੁ ਕੋ[13] ਨਟ ਸੇਵਕ ਜਜੋਂ[14] ਪਿਖਿ ਨਾ ਭਰਮਾਹੀਂ[15]॥ ੨੮ ॥ ਨਰ ਨਿੰਦਕ ਦੌਲਤ ਖਾਨ ਕੇ ਪਾਸ ਬਖਾਨਤਿ ਦੂਤੀ[16] ਲਗੇ ਤਿਹ ਕਾਨਾ[17]। 'ਧਨ ਖੋਇ ਦਯੋ, ਸਹਿ[18] ਚਿੰਤ ਭਯੋ, ਇਹ ਭੇਖ ਲਯੋ, ਤਿਨ ਕੀਨ ਬਹਾਨਾ। ਤੁਮਰੋ ਉਰ ਮੈਂ ਡਰ ਕੋ ਧਰਿਕੈ ਘਰ ਬਾਰ[19] ਕੋ ਛੋਰਿ ਗਯੋ ਉਦਿਆਨਾ[20]। ਅਬ ਲੇਖਾ ਜਰਾਮ ਕੇ ਪਾਸ ਤੈ ਲੇਹੁ ਅਹੈ ਵਧਿ ਘਾਟ ਕੋ ਸੋਊ ਜਮਾਨਾ[21]॥ ੨੯ ॥ ਦੋਹਰਾ ॥ ਸੁਨਿ ਕਰਿ ਦੂਤੀ ਨ੍ਰਿਪਤ ਤਬ ਭਰਮਜੋ, ਭੇਜਜੋ ਦਾਸ। ਤੁਰਨ[22] ਆਨਿ ਬੁਲਾਇ ਕੈ 'ਦੈ ਲੇਖਾ ਮਮ[23] ਹਾਸ[24]॥ ੩੦ ॥ ਸ੍ਵੈਯਾ ॥ ਆਲਯ ਤੇ ਤਤ-ਕਾਲ ਜਰਾਮ ਬੁਲਾਇ ਕੈ ਬੋਲਤਿ[25] ਦੌਲਤਖਾਨਾਂ। 'ਸਾਲ ਕੋ ਲੇਖਾ ਬਿਸਾਲ[26] ਲਖੋ ਅਬ ਦੇਵਹੁ ਜਾਂ ਬਿਧਿ ਸੋ ਮਨ ਮਾਨਾ[27]। ਬਾਕੀ ਜਿਤੀ ਨਿਕਸੈ ਹਮਰੀ ਸਭਿ ਤੋ ਢਿਗ ਲੇਵਹਿਂ[28], ਜਾਨ ਨ ਛਾਨਾ[29]। ਘਾਟ ਕਿਧੌਂ ਵਧਿ[30], ਹਾਟ ਬਟੋਰਹੁ[31],' ਡਾਂਟ[32] ਕਹੇ ਬਚ ਰਾਟ[33] ਅਯਾਨਾ[34]

---

[1]ਅਖਾਂ ਤੋਂ ਅੱਥਰੂ ਕੇਰਦਾ ਹੈ। [2](ਜੇਰਾਮ)ਘਰ ਜਾ ਵੜਿਆ। [3]ਪਾਣੀ। [4]ਕਪੜੇ। [5]ਮੈਲੇ। [6]ਲੱਖਾਂ ਗਿਣਤੀਆਂ। [7]ਲਹਿੰਦੀ ਹੈ। [8]ਹੱਟ। [9]ਪੂਰਾ ਚੁਕੇਗਾ। [10]ਜਾਂ। [11]ਰਹਿ ਜਾਏਗੀ ਬਾਕੀ। [12]ਦਿਲ ਵਿੱਚ। [13]ਜੋਹੜੇ ਕੋਈ। [14]ਨਟ ਦੇ ਜਮੂਰੇ ਵਾਂਙੂ। [15]ਨਹੀਂ ਭਰਮਦੇ। [16]ਚੁਗਲੀ। [17]ਉਸਦੇ ਕੰਨ ਵਿਚ। [18]ਸਮੇਤ। [19]ਘਰਬਾਰ। [20]ਬਨਵਿਚ। [21]ਜ਼ਾਮਨ। [22]ਛੇਤੀ। [23]ਮੇਰਾ। [24]ਸਾਰਾ। [25]ਆਖਦਾ ਹੈ। [26]ਬੜਾ। [27]ਮੰਨਿਆ ਜਾਏ। [28]ਤੇਰੇ ਪਾਸੋਂ ਲਵਾਂਗੇ। [29]ਜਾਣ ਲੈ (ਤੈਥੋਂ) ਛੁਪੀ ਨੈਂਹੀਂ (ਇਹ ਗਲ)। [30]ਘੱਟ ਹੋਵੇ ਜਾ ਵੱਧ। [31]ਕੱਠੀ ਕਰੋ। [32]ਤਾੜਕੇ। [33]ਨਵਾਬ। [34]ਅਨਜਾਨ ਨੇ।

॥ ੩੧ ॥ ਦੋਹਰਾ ॥ ਤਪਸੋ ਲੋਹਿ[1] ਬਿਨਾ[2] ਪਾਕ[3] ਪਰ[4] ਲਗ[5] ਸੈਕਟ ਅਧਿਕਾਇ[6]। ਤਿਉਂ ਸੁਨਿ ਬਚਨ ਨਰੇਸ਼[7]ਕੇ ਉਠਸੋ ਰਿਦੈ ਅਕੁਲਾਇ[8]॥ ੩੨ ॥ ਚਿੰਤਾ ਨਦੀ ਪ੍ਰਵਾਹਿ ਮੈਂ ਬਹਸੋ ਅਲੈਬ[9] ਨ ਪਾਇ। ਹੋਇ ਅਧੀਰ ਵਿਚਾਰਈ –ਕਸ਼ਾ ਇਸ ਕਹੋਂ ਅਲਾਇ[10]॥੩੩॥ ਸ਼੍ਰੀ ਨਾਨਕ ਤਕ[11] ਆ-ਸਰਾ ਪਤਿ ਰਾਖਹਿ[12] ਮਮ[13] ਸੋਇ[14]–। ਬੋਲਸੋ ਤਬਹਿ ਨਰੇਸ਼ ਸੋਂ ਸ਼ਰਣ ਸੁਖਦ ਕੀ[15] ਹੋਇ॥੩੪॥ਸ੍ਰੈਯਾ॥'ਇਕ ਬਾਰ ਮੈਂ ਨਾਨਕ ਕੇ ਢਿਗ ਜਾਇਕੈ ਆਇਕੈ ਦੋਊਂ ਹਿਸਾਬ ਭੁਮਾਰਾ'।ਉਰ ਬੀਚ ਵਿਚਾਰਤਿ,ਆਰਤ ਧਾਰਤਿ[16] ਬਾਹਰ[17] ਤਾਂ ਦਿਸ਼ਿ ਪੰਥ* ਪਧਾਰਾ[18]। ਬਹੁ ਗੋਰਨ ਮੈਂ ਇਵ ਰਾਜਤਿ[19] ਹੈਂ ਸ਼ਿਵ ਮੱਧ ਮਸਾਨ ਮਨੋ ਹਿਤ ਧਾਰਾ। ਚਿਤ ਕੰਪਤਿ[20], ਬੰਦਤਿ ਹਾਥ ਦੋਊ ਕਰ ਬੰਦਨ ਬੈਨ ਜਰਾਮ ਉਚਾਰਾ ॥ ੩੫ ॥ 'ਰੂਪ ਰਸਾਲ ਦਯਾਲੁ ! ਸੁਨੋ, ਇਕ ਸਾਲ ਕੋ ਲੇਖਾ ਬਿਸਾਲ[21] ਬਖਾਨਾ[22]। ਮੋਹੂ ਬੁਲਾਇ ਅਲਾਇ[23] ਸੁਨਾਇ ਯੌਂ, ਆਇਸੁ ਪਾਇ[24] ਅਯੋ ਇਸ ਥਾਨਾ'। ਯੌਂ ਸੁਨਿ ਕਾਨ, ਉਠੇ ਗਤਿਦਾਨ, ਕਿਸੂ ਨਹਿੰ ਕਾਨ, ਸੁਜਾਨ ਨਿਧਾਨਾ। ਮੰਦਹਿ ਮੰਦ ਭਲੀ ਗਤਿ[25] ਸੁੰਦਰ ਆਨੰਦ ਕੰਦ ਮੁਕੰਦ ਪਯਾਨਾ[26]॥੩੬॥ ਸੈਗ ਜਰਾਮ ਹੈ ਜਾਵਤਿ ਰਾਜਤਿ[27] ਰੂਪ ਪਰਾਤਮ[28] ਆਤਮ[29] ਜੈਸੇ। ਬੇਦਿਨਿਕੇਤੁ[30]ਸੁ ਲੇਖੇ ਕੋ ਹੇਤ[31] ਗਏ ਜਬ ਖਾਨਿ ਨਿਕੇਤ ਮੈਂ ਪੈਸੇ[32]। ਲੀਨੋ ਨਵੀਸਿੰਦ[33] ਸੈਗਿ ਮੁਕੰਦ ਅਨੰਦ ਰਿਦੈ ਬਰ[34] ਮੰਦਰ ਬੈਸੇ। ਕੀਨੋ ਹੈ ਲੇਖਾ ਅਲੇਖ ਜੋਊ[35], ਪਤਿਲੇਖਾ[36] ਕੋ ਲੇਖਾ ਘਟੈ ਕਹੁ ਕੈਸੇ ॥ ੩੭ ॥ ਇਕ ਸਾਲ ਕੋ ਲੇਖਾ ਬਿਸਾਲ ਹੁਤੋ ਕਰ ਲੇਯ ਵਹੀ ਕਿਯਾ† ਜੋਰ[37] ਮਹਾਨਾ। ਆਮਦ[38] ਔ ਖਰਚੀ[39] ਕੋ ਸ਼ੁਮਾਰਿਕੈ[40] ਕੀਨਿ ਭਲੇ ਗਿਨਤੀ

---

[1]ਗਰਮ ਲੋਹਾ।[2]ਹੋੜ੍ਹੇ। [3]ਪੱਕੇ। [4]ਤੇ । [5]ਲਗੀ ਤਾਂ । [6]ਦੁੱਖ ਬਹੁਤ ਹੁੰਦਾ ਹੈ ।[7]ਨਵਾਬ । [8]ਘਬਰਾ ਕੇ (ਜੈਰਾਮ) । [9]ਆਸਰਾ । [10]ਬੋਲਕੇ । [11]ਦਾ ਤੱਕਾਂ । [12]ਰੱਖੇਗਾ । [13]ਮੇਰੀ । [14]ਓਹੋ। [15]ਸੁਖ ਦਾਤੇ (ਸਤਿਗੁਰ) ਦੀ । [16]ਦੁਖੀ ਹੁੰਦਾ ਹੈ । [17]ਭਾਵ ਮਸਾਣਾਂ ਵੱਲ । [18]ਤੁਰਿਆ । [19]ਬਿਰਾਜ ਰਹੇ । [20]ਕੰਬਦਾ ਹੈ । [21]ਬੜਾ । [22](ਨਵਾਬ ਨੇ) ਕਿਹਾ ਹੈ। [23]ਕਹਿਕੇ । [24]ਹੁਕਮ ਪਾਇਕੇ । [25]ਟੋਰ । [26]ਟੁਰ ਪਏ । [27]ਸ਼ੋਭਦਾ ਹੈ । [28]ਪਰਮਾਤਮਾ ਤੇ। [29]ਜੀਵ। [30]ਭਾਵ ਗੁਰੂ ਜੀ। [31]ਲੇਖੇ ਵਾਸਤੇ। [32]ਵੜੇ ।[33]ਮੁਨਸ਼ੀ। [34]ਸ੍ਰੇਸ਼ਟ। [35]ਜੋ ਅਲੇਖ ਹੈ ਉਸਨੇ ਲੇਖਾ ਕੀਤਾ। [36]ਲੇਖੇ ਪਤੀ ਦਾ। [37]ਜੋੜ । [38]ਜਮਾਂ । [39]ਨਾਂ । [40]ਗਿਣ ਕੇ । *ਪਾ:–ਪੰਥ । †ਪਾ:-ਕੀਜੋ–ਕੀਏ ।

ਬਿਧਿ ਨਾਨਾ। ਕਾਗਦਿ ਲੈ ਕਰਿ ਬਿੰਦ[1] ਲਿਖੇ ਨਵੀਸਿੰਦ ਕੀ ਬੁੱਧਿ ਥਕੀ, ਬਿਸਮਾਨਾ। ਦੀਨ ਦਯਾਲੁ ਰਹੇ ਪੁਨਿ ਵਾਧੇ ਮੈਂ, ਸ਼੍ਰੀ ਗੁਰ ਅੰਗਦ ਜੀ! ਸੁਨਿ ਕਾਨਾ ॥ ੩੮ ॥ ਸਾਤ ਸੈ ਸਾਠ[2] ਨਿਕਾਸੇ ਹੈਂ ਸੇਖ[3], ਸੁਨੀ ਨਿਜ[4] ਸ਼ੋਨ[5] ਮੈਂ ਦੌਲਤਖਾਨਾਂ। ਹੋਤਿ ਭਯੋ ਬਿਸਮਾਦ ਰਿਦੇ, ਅਹਿਲਾਦ ਜਰਾਮ[6] ਨ ਜਾਇ ਬਖਾਨਾ। ਮੰਦਮਤੀ[7] ਮਨ ਨਿੰਦਕ ਲੱਜਤਿ, ਬਿੰਦਤਿ[8] ਭੇਦ ਨ ਮੂਢ ਅਜਾਨਾ। ਕੀਰਤਿ[9] ਪਾਵਸ[10] ਸੋਊ ਜਵਾਸ ਸੇ[11], ਜੋਨ੍ਹ[12] ਸੀ ਹੈ ਚਕਵਾਕ[13] ਸਮਾਨਾ[14] ॥ ੩੯ ॥ ਦੋਹਰਾ ॥ ਨਿੰਦਕ ਕੂਰੇ ਸਮਝਕੈ ਦੌਲਤਖਾਨ ਨਰੇਸ਼। ਲੀਨੇ ਨਿਕਟਿ ਹਕਾਰਿਕੈ ਕਮਲ ਨੈਨ ਜਗਤੇਸ਼[15] ॥ ੪੦ ॥ ਕਵਿੱਤ ॥ ਭਯੋ ਹੈ ਹਿਸਾਬ ਜਬ ਭਨਤਿ[16] ਨਿਬਾਬ ਤਬ 'ਲੀਜੋ ਨਿਜ ਬਾਕੀ, ਅਬ ਕਾਰ ਪੁਨ ਕੀਜੀਏ। ਦੇਵੋਂ ਧਨ ਔਰ, ਤੁਮ ਰਹੋ ਇਹ ਠੌਰ, ਬਾਧਾ ਹੋਇ ਜੋ ਬਹੋਰ, ਬਿਨ ਦੇਰ ਔਰ* ਲੀਜੀਏ'। ਬਾਬੇ ਤਬ ਕਹੀ 'ਧਨ ਲੇਵੋਂ ਅਬ ਨਹੀਂ, ਜੋਊ ਬਾਕੀ ਸਭਿ ਰਹੀ ਤਾਂਕੀ ਬਾਤ ਯੌਂ ਸੁਨੀਜੀਏ। ਰਾਖੀਏ ਈਮਾਨ ਥਾਇ ਆਪਨੋ ਨਿਬਾਬ ਰਾਇ ਪੈਸੇ ਹੈਂ ਖ਼ੁਦਾਇ ਕੇ ਫਕੀਰਨ ਕੋ ਦੀਜੀਏ'॥ ੪੧ ॥ ਸ੍ਵੈਯਾ ॥ ਨਾਨਕ ਜੀ ਇਵ ਆਨਨ[17] ਤੇ ਭਨਿ[18] ਥਾਨ ਮਸਾਨਨ ਕੇ ਚਲਿ ਆਏ। ਚੌਰ ਮਰੀਨ ਮਹਿੰ ਬੈਸਿ ਗਏ ਦਰਵੇਸ਼ ਕੋ ਬੇਸ ਸਰੀਰ† ਬਨਾਏ। ਲਾਇ ਸਮਾਧਿ ਅਗਾਧ ਅਬਾਧ ਕੀ ਪੂਰਬ[19] ਰੂਪ ਅਨੂਪ ਬਸਾਏ[20]। ਜਾਂਹਿ ਅਰਾਧਨ ਕੇ ਫਲ ਲਾਧਹਿੰ ਆਧਿ[21] ਉਪਾਧਿ[22] ਬਿਆਧਿ[23] ਮਿਟਾਏ ॥੪੨॥ ਦੋਹਰਾ॥ ਸਭਿ ਪ੍ਰਵਾਲ ਨ੍ਰਿਲ ਦੇਖਿ ਕੈ ਠਟਕ[24] ਰਹੇ ਮਨ ਮਾਂਹਿ। ਨਿਕਟਿ ਜਾਇ ਤੁਸ਼ਨ[25] ਰਹੇ, ਬੋਲ ਸਕਤਿ ਕਛੁ ਨਾਂਹਿ ॥੪੩॥ ਤਬ ਜੈਰਾਮ ਦੁਕਾਨ ਕੀ ਸੌਜ[26] ਸਮ੍ਹਾਰੀ ਆਨਿ। ਸਭਿਹਿ ਸੁਲਖਲੀ ਢਿਗ ਦਈ ਅਸਬਿਧਿ ਬਚਨ ਬਖਾਨਿ ॥ ੪੪ ॥ 'ਤਿਨ

---

[1]ਕਈ। [2]ਸੱਤ ਸੌ ਸੱਠ। [3]ਬਾਕੀ ਵਾਧਾ। [4]ਆਪਣੇ। [5]ਕੰਨੀ। [6]ਸੈਰਾਮ ਦੀ ਖੁਸ਼ੀ। [7]ਖੋਟੀ ਮਤ ਵਾਲੇ। [8]ਜਾਣਦੇ। [9]ਜਸ। [10]ਬਰਸਾਤ ਰੁਤ (ਵਾਙੂ ਹੈ)। [11](ਨਿੰਦਕ) ਜਵਾਂਹੇ ਵਰਗੇ ਹਨ। [12]ਚਾਂਦਨੀ (ਕੀਰਤੀ) ਹੈ। [13]ਚਕਵੇ (ਨਿੰਦਕ) ਨੂੰ। [14]ਜੇਹੀ। [15]ਭਾਵ ਗੁਰੂ ਜੀ ਨੂੰ। [16]ਆਖਣ ਲਗਾ। [17]ਮੁਖੋਂ। [18]ਕਹਿਕੇ। [19]ਪਹਿਲਾ। [20]ਭਾਵ (ਦਿਲ ਵਿਚ) ਵਸਾਕੇ ਰੂਪ ਨਿਰੰਕਾਰ ਦਾ। [21]ਮਨ ਦੀ ਚਿੰਤਾ। [22]ਉੱਪਰੋਂ ਆ ਪਈ ਵਿਪਦਾ। [23]ਸਰੀਰ ਦੇ ਰੋਗ। [24]ਹੈਰਾਨ ਹੋ। [25]ਚੁੱਪ। [26]ਚੀਜ਼ਾਂ।

*ਪਾ:—ਆਪ। †ਪਾ:—ਸੁ ਕੀਨ।

ਸੋਂ ਬਸੁ ਹਮਰੋ ਨ ਕਛੁ,ਸੁਨਿ ਸਾਧ੍ਵੀ[1]! ਧਰਿ ਧੀਰ। ਸਿਮਰਹੁ ਨਿਸਿ ਬਾਸੁਰ ਰਿਦੈ ਭਲੀ ਕਰਹਿ ਰਘੁਬੀਰ[2]॥੪੫॥ ਸ੍ਵੈਯਾ॥ਲੋਕ ਬਿਲੋਕਤਿ ਆਨ ਕੇਊ ਸਹਿ ਸ਼ੋਕ ਜਰਾਮ ਸੋਂ ਜਾਇ ਜਨਾਵੈਂ।'ਜਾਨੀ ਨ ਜਾਇ ਭਈ ਗਤਿ ਕਸਾ, ਉਦਿਆਨ[3] ਰਹੈਂ, ਪੁਰਿ[4] ਪਾਇ[5] ਨ ਪਾਵੈਂ। ਹੋਸ਼ ਭਈ ਫਰਮੋਸ਼[6] ਰਿਦੈ, ਨਹਿੰ ਗੋਸ਼[7] ਸੁਨੈਂ,ਮਨ ਜੋਸ਼ ਨ ਆਵੈ।ਬੋਲਤਿ ਬੋਲ ਨ ਕਾਹੂ ਬਿਲੋਕਹਿੰ[8], ਨਾ ਕਿਸ ਲੋਕ ਸੋਂ ਭੇਦ ਬਤਾਵੈਂ[9]॥੪੬॥ਮਾਨਵ ਭੇਵ ਨ ਜਾਨਵ[10],ਜੋ ਮਨ ਆਨਵ[11],ਸੋ ਨਿਜ[12] ਕੀ ਸਠਤਾਈ[13]। ਕੋ ਉਕਤੈ ਕਛੁ[14], ਕੋ ਬਕਤੈ[15] ਕਛੁ 'ਬਾਵਰ ਭਾ ? ਕਿਧੌਂ ਭੂਤ ਲਗਾਈ?'। ਨਾਨਕੀ ਏਕ ਰਹੀ ਉਰ ਮੈਂ ਥਿਰ, ਮੇਰੁ[16] ਸਮਾਨ ਨ ਸੋਇ ਡੁਲਾਈ। ਨਾਨਕ ਕੀ ਕ੍ਰਿਤਿ ਬੇਗਹਿ ਬਾਤ ਸੀ ਪਾਤ ਉਡੇ ਨਰ[17], ਸੋਨ ਉਡਾਈ[18] ॥੪੭॥ ਦੋਹਰਾ ॥ 'ਭ੍ਰਾਤ ਕਰਹਿ ਸੋਈ ਭਲੀ, ਬਨੈ ਨ ਕਹਿਨ ਹਮਾਰ। ਹੈ ਅਲਪਗ ਸਰਬੱਗ ਕੀ ਮੇਟਹਿ ਕ੍ਰਿੱਤ ਗਵਾਰ[19]॥੪੮॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਮੋਦੀਖਾਨਾ ਤਜਨਿ' ਪ੍ਰਸੰਗ ਬਰਨਨੰ ਨਾਮ ਉਨਤੀਸਮੋ ਅਧਜਾਯ ॥ ੨੯ ॥

੩੦.[ਗੁਰ ਪਗ ਪ੍ਰੇਮ ਮੰਗਲ।ਮੂਲੇ ਦਾ ਆਉਣਾ।ਸ਼ੁਭਜਾਮੇ ਦਿਨ ਨੂੰ ਉਪਦੇਸ਼,ਲਖਮੀਚੰਦ ਜਨਮ]

॥ ਦੋਹਰਾ ॥ ਸ਼੍ਰੀ ਗੁਰ ਪਗ ਕੋ ਪ੍ਰੇਮਿ ਜੋ ਉੱਜਲ ਸਰਸ ਮਰਾਲ।
ਅਵਗੁਨ ਪਰਿਹਰਿ ਗੁਨਗ੍ਰਹੀ ਬਸੋ ਮੋਹਿ ਮਨ ਤਾਲ ॥੧॥

{ ਸਰਸ=ਰਸ ਵਾਲੇ। ਮਰਾਲ=ਹੰਸ। ਪਰਿਹਰਿ=ਤਿਆਗਕੇ। ਗੁਨ ਗ੍ਰਹੀ=ਗੁਣਾਂ ਦੀ ਕਦਰ ਕਰਨ ਵਾਲੇ। [ਸੰਸ:, ਗੁਣ ਗ੍ਰਾਹਿਨ੍ ਯਾ ਗੁਣ ਗ੍ਰਾਹੀ]। }

ਅਰਥ–ਹੇ (ਤੁਸੀਂ ਜੋ) ਸ਼੍ਰੀ ਗੁਰੂ ਜੀ ਦੇ ਚਰਣਾਂ ਦੇ ਪ੍ਰੇਮ ਰੂਪੀ ਉੱਜਲ ਤੇ ਸੋਹਣੇ ਹੰਸ ਹੋ, (ਮੇਰੇ) ਅਵਗੁਣਾਂ ਦਾ ਤ੍ਰਿਆਗ ਕਰਕੇ ਤੇ ਗੁਣਾਂ ਦੇ ਗ੍ਰਹਣ ਕਰਨ ਵਾਲੇ ਹੋਕੇ ਮੇਰੇ ਮਨ ਰੂਪੀ ਤਲਾ ਉਤੇ ਆ ਵਸੋ।

ਭਾਵ–ਇਥੇ ਕਵਿ ਜੀ ਗੁਰ ਚਰਨਾਂ ਦੇ ਪ੍ਰੇਮੀ ਗੁਰਮੁਖਾਂ ਅਗੇ ਯਾਚਨਾ ਕਰਦੇ ਹਨ ਕਿ ਤੁਸੀਂ ਜੋ ਅਵਗੁਣਾਂ ਨੂੰ ਨਜ਼ਰ ਅੰਦਾਜ਼ ਕਰਕੇ ਗੁਣਾਂ ਦੀ ਕਦਰ ਕਰਨ ਵਾਲੇ ਹੋ ਅਤੇ ਸ਼੍ਰੀ ਗੁਰ ਜੀ ਦੇ ਚਰਨਾਂ ਦੇ ਪ੍ਰੇਮੀ ਹੋ, ਮੇਰੇ ਹਿਰਦੇ ਤੇ ਨਿਵਾਸ ਕਰੋ।

[1]ਬੀਬੀ ਜੀ। [2]ਪਰਮੇਸ਼ਰ। [3]ਬਨ। [4]ਸ਼ਹਿਰ। [5]ਪੈਰ। [6]ਭੁੱਲ ਗਈ। [7]ਕੰਨੀਂ। [8]ਨਹੀਂ ਕਿਸੇ ਨੂੰ ਵੇਖਦੇ। [9]ਨਹੀਂ ਜਾਣਦੇ। [10]ਆਉਂਦੀ ਹੈ। [11]ਅਪਣੀ। [12]ਮੂਰਖਤਾ। [13]ਕੋਈ ਕੁਛ ਕਹਿੰਦਾ ਹੈ। [14]ਕੋਈ ਕੁਛਬਕਦਾ ਹੈ। [15]ਸੁਮੇਰ। [16]ਗੁਰੂ ਜੀ ਦੀ ਕਰਨੀ ਹਵਾ ਦੇ ਵੇਗ ਜੇਹੀ ਹੈ ਪੱਤ੍ਰਾਂ ਵਾਂਙੂ ਮਨੁੱਖਾਂ ਦੇ (ਨਿਸ਼ਚੇ ਉਸ ਹਵਾ ਅਗੇ) ਉਡੇ। [17]ਉਹ (ਨਾਨਕੀ) ਨਾ ਡੋਲੀ। [18]ਅਲਪੱਗ ਹੋਕੇ ਸਰਬੱਗ ਦੀ ਕ੍ਰਿਤ ਨੂੰ ਮੇਟੇ ਸੋ ਮੂਰਖ ਹੈ।

ਭਾਵ ਮੇਰੇ ਅਵਗੁਣਾਂ ਵਲ ਨਾ ਤੱਕੋ ਤੇ ਮੇਰੇ ਮਨ ਦੀ ਅਗੁਵਾਨੀ ਕਰੋ ਜੋ ਇਸਤੋਂ ਸਤਿਗੁਰ ਦੇ ਚਰਨਾਂ ਦਾ ਪ੍ਰੇਮ ਹੀ ਪ੍ਰੇਮ ਬਾਣੀ ਦਾ ਰੂਪ ਧਾਰ ਕੇ ਪ੍ਰਗਟ ਹੋਵੇ।

ਇਸ ਦਾ ਐਉਂ ਬੀ ਭਾਵ ਹੋ ਸਕਦਾ ਹੈ:—ਪ੍ਰੇਮ ਦਾ ਆਵਾਹਨ ਕਰਦੇ ਹਨ ਕਿ ਹੇ ਸਤਿਗੁਰੂ ਦੇ ਚਰਨਾਂ ਦੇ ਪ੍ਰੇਮ! ਤੂੰ ਜੋ ਉੱਜਲ ਹੰਸ ਵਾਂਙੂ ਹੈਂ ਅਰ ਰਸ ਭਰਪੂਰ ਹੈਂ ਤੂੰ ਅਵਗੁਣਾਂ ਨੂੰ ਛੱਡਕੇ ਕੇਵਲ ਗੁਣਾਂ ਦਾ ਪਿਆਰਾ ਹੈਂ, ਮੇਰੇ ਹਿਰਦੇ ਵਿਚ ਆਕੇ ਵੱਸ ਜੋ ਤੇਰੇ ਪ੍ਰਭਾਵ ਨਾਲ ਮੈਂ ਸਤਿਗੁਰ ਦੇ ਪ੍ਰੇਮ ਨਾਲ ਭਿੰਨੀ ਕਵਿਤਾ ਲਿਖਣ ਦੇ ਸਮਰੱਥ ਹੋਵਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ ॥ ਨਿਜ ਪ੍ਰਤਿਕੂਲ[1] ਬਿਲੋਕਿਕੈ[2] ਬੋਲਿ[3] ਸੁਲਖਣੀ ਦਾਸ। ਸਮਝਾਈ ਸਭਿ ਬਾਰਤਾ[4], ਨੈਹਰ ਪਠਾਇ ਅਵਾਸ[5] ॥੨॥ ਮੂਲਾ ਸੁਨਤਿਕੁਢਾਲਕੋ ਆਵਤਿਭਯੋ ਉਤਾਲ[6]। ਗਿਨਤਿਗਟੀ[7] ਉਰ[8] ਅਟਪਟੀ, ਪਾਵਤਿ ਕਸ਼ਟ ਬਿਸ਼ਾਲ॥੩॥ਨਿਜ ਪੋਧਾ[9]ਇਕ ਸੰਗ ਲੈ ਆਵਾ ਪੁਰਿ ਸੁਲਤਾਨ। ਸਹਿਤ ਨੇਹ[10] ਕੇ ਸੁਤਾ ਸੋਂ ਮਿਲਨੋ ਰਿਦੇ ਅਕੁਲਾਨ[11] ॥੪॥ਸ੍ਰੈਯਾ॥ ਮਿਲਿ ਬੈਸ ਗਯੋ ਜਬ, ਬੂਝਤਿਭਾ[12]ਤਬ, ਬਾਤ ਬਖਾਨ ਕਰੀ ਪਿਤ ਪਾਸੂ। ਪਤਿ ਬੇਖ ਫਕੀਰ ਸਰੀਰ ਧਰਾ, ਧਨ ਦੀਨ ਲੁਟਾਇਕੈ ਛੋਰਿ ਅਵਾਸੂ[13]। ਦਿਨ ਤੀਨ ਰਹੇ ਮਧ ਨੀਰ ਨਦੀ, ਪੁਨਿ ਤੀਰ[14]ਅਏ, ਨ ਛੁਯੋ ਜਲ ਜਾਸੂ[15]*। ਥਲ ਗੌਰ ਮੜ੍ਹੀ ਮਹਿੰ ਆਸਨ ਕੀਨ,ਕਹੈਂ ਨ ਸੁਨੈਂ ਜੁ ਭਨੈ[16]ਕਛੂ ਤਾਸੂ[17]॥੫॥ਚੌਪਈ॥ ਸੁਨਿ ਤਨੁਜਾ[18]ਬਾਨੀ ਨਿਜ ਕਾਨਾ[19]। ਭਯੋ ਕ੍ਰੋਧ ਮੈਂ ਬਹੁ ਗਲਤਾਨ॥ਫਰਕਤਿ ਅਧਰ[20]ਲਾਲ ਕਿਯ ਨੈਨਾ॥ਮੁਖਤੇ ਬਹੁ ਬੋਲਤਿ ਦੁਰਬੈਨ॥ਫੁਦਰਬ ਲੁਟਾਵਨਿ ਕੀ ਸੁਧਿ†ਸੁਨਿਕੈ॥ਸਹਿ ਨ ਸਕਯੋ ਗਮਨਯੋ ਸਿਰ ਧੁਨਕੈ॥ਬੇਦੀ ਕੁਲ ਕੋ ਕਲਸ[21]ਸੁਹਾਵਨ॥ਜਹਿੰ ਬੈਸੇ, ਜਿਨ ਕੀਰਤਿ ਪਾਵਨ ॥੭॥ ਤਹਾਂ ਆਇ ਬੋਲਯੋ ਦੁਰਬਾਨੀ। ‘ਤੂੰ ਜਨਮਯੋ ਹਾਨੀ ਕੁਲ ਕਾਨੀ[22]। ਮਾਤ ਪਿਤਾ ਕੀ ਦਾਹਤਿ[23] ਛਾਤੀ। ਅਲਪ ਬੈਸ ਤੇ ਤੂੰ ਧਨ ਘਾਤੀ ॥੮॥ਦੋਹਰਾ॥ ਬਿਨ ਗੁਨ ਪਰਖੇ ਬਿਨ ਪਿਖੇ ਸੁਤਾ ਕੀਨ ਸਨਬੰਧ।

---

[1]ਉਲਟੀ (ਹੁੰਦੀ)। [2]ਵੇਖਕੇ।[3]ਸੱਦਕੇ (ਦਾਸ)।[4]ਗਲ। [5]ਪੇਕੇ ਘਰ ਘੱਲਿਆ।[6]ਛੇਤੀ।[7]ਗਿਣਤੀਆਂ। [8]ਹਿਰਦੇ ਵਿਚ। [9]ਪੋਹਤ।[10]ਮੋਹ ਨਾਲ। [11]ਵਿਆਕੁਲ ਹੋਕੇ। [12]ਪੁੱਛਿਓਸੁ। [13]ਘਰ ਛਡ ਦਿੱਤਾ ਹੈ। [14]ਕਿਨਾਰੇ ਆਏ। [15]ਜਿਨ੍ਹਾਂ ਨੂੰ। [16]ਆਖੇ। [17]ਉਨ੍ਹਾਂ ਨੂੰ। [18]ਪੁੱਤ੍ਰੀ ਦੀ। [19]ਕੰਨੀ। [20]ਹੋਠ। [21]ਸ਼ਿਰੋਮਣ। [22]ਕੁਲ ਦੀ ਕਾਣ (ਲਾਜ) ਦੀ ਹਾਨੀ ਕਰਨ ਵਾਲਾ। [23]ਸਾੜਦਾ ਹੈਂ।

*ਪਾ:—ਤਾਸੁ। †ਪਾ:—ਬਿਧਿ।

ਤਬ ਕੋ ਮੈਂ ਦੁਖ ਪਾਇ ਹੌਂ, ਸੁਖ ਨ ਪਿਖਨੋ ਭੇ ਸੰਧ[1] ॥੯॥ ਚੌਪਈ ॥ ਪਿਤਾ ਸਮਾਨ ਜਾਨਿ ਗੁਨ ਔਨਾ। ਭੂਸ਼ਨ ਰਹੇ, ਨ ਬੋਲੇ ਬੈਨਾ। ਬਹੁ ਦੁਰਬਚਨ ਭਾਖਿ ਕਰਿ ਮੂਲਾ। ਪੁਰਿ ਆਵਾ, ਜਿਹ[2] ਮਤਿ[3] ਪ੍ਰਤਿਕੂਲਾ[4] ॥ ੧੦ ॥ ਭੇਵ ਨ ਲਖਹਿ ਈਸ਼ ਜਗਦੈਵੈ। ਰਿਸਿ ਸੋਂ ਛਾਤੀ ਜਰਤਿ ਸਦੈਵੈ[5]। ਭੂਰ ਬਿਸੂਰਹਿ, ਗਟੀਂ[6] ਗੁਨੰਤਾ[7]। ਬਿਨਾ ਲਖੇ[8] ਅਤਿ ਹੈ ਦੁਖਵੰਤਾ ॥ ੧੧ ॥ ਦੋਹਰਾ ॥ ਜਿਹ ਦਿਜ[9] ਕੀ ਸੋ ਗਤਿ ਕਰਤਿ ਤਿਹ ਵਿਗ ਬੈਸਨੋ ਜਾਇ। ਮਨ ਕੇ ਦੁਖ ਬਰਨਨ ਕਰੇ, ਰੋਤਿ ਭਯੋ ਦੁਖ ਪਾਇ॥੧੨॥ ਸੋਰਠਾ॥ 'ਏਕ ਦਿਵਸ ਸੁਖ ਨਾਂਹਿ, ਜਬ ਕੀ ਸੁਤਾ ਬਿਵਾਹਿ ਦੀ। ਬੈਸਨੋ ਗੋਰਨਿ ਮਾਂਹਿ, ਭਜਿ ਤਰੁਨੀ[10] ਘਰ ਕਾਰ ਸਭਿ[7] ॥੧੩॥ ਦੋਹਰਾ॥ ਸੁਨਿ ਕਰਿ ਆਤੁਰ[11] ਬਚਨ ਤਿਹ ਦਿਜ-ਬਰ ਕਿਯੋ ਪਯਾਨ। 'ਚਲਹੁ ਤਿਸੈ ਸਮਝਾਇ ਹੌਂ' ਅਸ ਬਿਧਿ ਕਰਤਿ ਬਖਾਨ ॥੧੪॥ ਕਵਿੱਤ॥ ਬੇਦੀ ਕੁਲ ਮੰਡਨ[12], ਸਕਲ ਦੁਖ ਖੰਡਨ, ਪਖੰਡਨ ਕੋ ਦੰਡਨ[13] ਸਰੂਪ ਜਿਹ[14] ਧਾਰਿਯਾ। ਮੂਲਾ ਲੀਏ ਪੰਡਿਤ ਜਹਾਂ ਹੈਂ ਮਹਿ-ਮੰਡਿਤ[15] ਨਿਕਟਿ ਬੈਠ ਤੁੰਡਿਤੇ[16] ਯੋਂ ਬਚਨਉਚਾਰਿਯਾ।'ਬਾਲ ਬੁਧਿ ਲੀਨਿ ਕਾਚੀ ਬਾਤੈਂ ਸਭਿ ਕੀਨਿ ਤੁਮ,ਮੋਦੀ ਕ੍ਰਿਤ ਛੋਰਿ ਦੀਨਿ ਨੀਕੇ[17] ਨ ਵਿਚਾ-ਰਿਯਾ। ਮਾਤ ਪਿਤਾ ਲਾਜ ਤਜਿ, ਦੇਹਿ ਅਸ ਬੇਖ ਸਜਿ, ਦੁਸ਼ਟ[18] ਮਸਾਨ ਥਾਨ ਭਏ ਹਿੰਤਕਾਰਿਯਾ'॥੧੫॥ਦੋਹਰਾ॥ ਸੁਨਿ ਪੰਡਿਤ ਕੇ ਬੈਨ ਇਵ ਸ਼੍ਰੀ ਨਾਨਕ ਜਗਕੰਤ।ਉਚਰਸੋ ਸਬਦ ਬਸੰਤ[19] ਮੈਂ ਹੁਤੀ ਸੁ ਰਿੱਤੁ ਬਸੰਤ।੧੬।

ਬਸੰਤ ਹਿੰਡੋਲ ਮਹਲਾ ੧ ॥

ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥ ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥ ੧ ॥ ਸੁਆਮੀ ਪੰਡਿਤਾ ਤੁਮ੍ਹ ਦੇਹੁ ਮਤੀ ॥ ਕਿਨ ਬਿਧਿ ਪਾਵਉ ਪ੍ਰਾਨ ਪਤੀ ॥ ੧ ॥ ਰਹਾਉ ॥

ਚੌਪਈ॥ ਮਨ ਰਾਜਾ ਬਾਲਿਕ ਸਮ ਜੋਊ ।ਨਿਤਪ੍ਰਤਿ ਜਾਨਹੁ ਚੰਚਲ ਸੋਊ। ਨੀਤਿ ਨ ਸੀਖਉ ਰੂਪ ਗਿਆਨਾ। ਖੇਲ ਰਚਸੋ ਸੁਖ ਵਿਸ਼ੈ[20] ਮਹਾਨਾ॥੧੭॥ ਕਾਚੀ ਨਗਰੀ ਮਹਿੰ ਇਹ ਬਾਸਾ। ਆਜ ਕਾਲ ਜਿਹ ਹੋਇ ਬਿਨਾਸ਼ਾ। ਨਿਤਿ ਥਿਰ ਜਾਨਤਿ ਕੀਨ ਸਨੇਹਾ[21]। ਢਹਿ ਹੈ ਕਾਲ ਪਰੈ ਜਬ ਮੇਂਹਾ[22]॥੧੮॥

[1]ਸਨਬੰਧ ਕਰਕੇ। [2]ਜਿਸਦੀ। [3]ਬੁੱਧੀ। [4]ਉਲਟ ਸੀ। [5]ਸਦਾ ਹੀ। [6]ਗਿਣਤੀਆਂ। [7]ਗਿਣਦਾ। [8]ਸਮਝੇ ਬਿਨਾ। [9]ਬ੍ਰਾਹਮਣ। [10]ਸੁਪਤਨੀ। [11]ਦੁਖੀ। [12]ਭੂਸ਼ਨ। [13]ਪਖੰਡੀਆਂ ਨੂੰ ਦੰਡ ਦੇਣ ਵਾਲੇ। [14]ਜਿਸ ਨੇ। [15]ਪ੍ਰਿਥਵੀ ਨੂੰ ਸ਼ੋਭਾ ਦੇਣ ਵਾਲੇ। [16]ਮੁਖ ਤੋਂ। [17]ਅੱਛੀ। [18]ਭ੍ਰਿਸ਼ਟ। [19]ਰਾਗ ਦਾ ਨਾਮ ਹੈ। [20]ਵਿਸ਼ੇ ਸੁਖਾਂ ਵਿਚ। [21]ਮੋਹ। [22]ਮੌਤ ਰੂਪੀ ਮੀਂਹ।

ਜਾਇ ਅਚਾਨਕ ਗਰ ਇਹ[1] ਸਾਰੀ। ਤਬ ਸੋਝੀ ਹੈ ਦੁਖ ਮਝਾਰੀ। ਪਾਂਚ ਦੁਸ਼ਟ ਸੋਂ ਕਰਤਿ ਪਯਾਰੂ।ਸੋ ਤਿਹਕੇ ਨਿਤ ਕਾਜ ਬਿਗਾਰੂ॥੧੯॥ ਦੋਹਰਾ ॥ ਕਾਮ ਕ੍ਰੋਧ ਅਰੁ ਲੋਭੁਪੁਨਿ ਮੋਹਿ ਬਲੀ ਹੰਕਾਰ।ਇਨ ਸਨੋਂ ਕਰਤਨੋਂ ਮੀਤਤਾ ਭਾ ਸਗਤਿ[2] ਤੇ ਖੁਆਰ ॥ ੨੦ ॥ ਚੌਪਈ ॥ ਲੂਟਹਿੰ[3] ਮਿਲ ਕਰਿ ਇਸ ਕੀ ਨਗਰੀ। ਨੀਤ ਉਜਾਰਹਿੰ ਈਸ਼[4] ਉਜਗਰੀ[5]। ਬਿਗਰਨੋ ਆਪਨੋ ਜਾਨਨੋ ਨਾਂਹੀ।ਮਿਲਨੋ ਰਹੈ ਪੁਨ ਪੁਨ ਤਿਨ ਮਾਂਹੀ ॥੨੧॥ਮਾਤ ਅਵਿੱਦਯਾ ਦੂਜੀ ਮਾਯਾ[6]। ਈਸ਼, ਜੀਵ, ਦੁਇ ਪਿਤ ਜਿਨ ਜਾਯਾ। ਦੈ ਕੋ ਜਨਨੋ ਕੁਟਿਲਤਾ ਕਾਰਨ[7]। ਕਿਹ ਬਿਧਿ ਯਾਕੋ ਹੋਇ ਸਵਾਰਨ ॥ ੨੨ ॥ ਕਰ ਵਿਚਾਰ ਸਿਖਵਨ ਮੁਝ ਦੀਜੈ। ਭੋ ਪੰਡਿਤ ! ਪ੍ਰਾਪਤਿ ਪ੍ਰਭੂ ਕੀਜੈ'। ਇਹ ਬਿਧਿ ਬਦ ਕਰਿ[8] ਕਰੁਨਾਸਦਨਾ। ਮਸ਼ਟ[9] ਕਰੀ ਪੁਨਿ ਪੰਕਜ ਬਦਨਾ ॥ ੨੩ ॥ ਦੋਹਰਾ ॥ ਮੂਲਾ ਬੋਲਨੋ ਸੁਨਤਿ ਬਚ 'ਅਸ ਵਿਚਾਰ ਜੇ ਤੋਹਿ। ਤੋ ਬਿਆਹ ਕਰਿਵਾਇ ਕਿਉਂ ਤੈਂ ਦੁਖ ਦੀਨੋਂ ਮੋਹਿ ॥ ੨੪ ॥ ਦਰਬ[10] ਲੁਟਾਯੋ ਬਾਦ[11] ਬਹੁ ਸੁਤ ਤਿਯ[12] ਦਿਯੋ ਨ ਟਾਂਕ[13]। ਬਿਨ ਬ੍ਰੀੜਾ[14] ਤਜਿ ਭਾਜਿਆ' ਪੁਨ ਕਹਿ ਸ਼੍ਰੀ ਮੁਖ ਵਾਕ ॥ ੨੫ ॥

'ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥
ਚੰਦੁ ਸੂਰਜ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥ ੨ ॥'

ਚੌਪਈ॥'ਭੀਤਰ ਭੂਰੀ[15] ਤ੍ਰਿਸ਼ਨਾ ਆਸਾ। ਪਾਵਕ[16] ਜਿਉਂ ਕਬਹਿ ਨ ਤ੍ਰਿਪਤਾਸਾ[17]।ਸਹਸ[18] ਮਾਂਗ ਪੁਨਿ ਮਾਂਗਿ ਹਜ਼ਾਰਾ।ਲਾਖ ਹੋਇ ਤੇ ਕੋਟਿ[19] ਅਪਾਰਾ॥੨੬॥ਅਰਬ ਖਰਬ ਸੋਂ ਤ੍ਰਿਪਤੈ ਨਾਂਹੀ।ਕਰਿ ਵਿਚਾਰ ਦੇਖਹੁ ਮਨ ਮਾਂਹੀ। ਜਿਹ ਆਗੇ ਹੈ ਰੈਂਚਕ ਮੇਰੁ[20]।ਉਦਰ ਅਕਾਸ਼ ਸਰਸ ਸਰਸੋਰੁ[21] ॥੨੭॥ਸੁਨਹੁ ਬਨਾਸਪਤੀ ਸੰਸਾਕਾ[22]। ਤੀਯ, ਸੁਤਾ, ਸੁਤ, ਸਿਮਧੀ[23], ਸਾਕਾ[24]।

---

[1]ਗਲ ਜਾਏਗੀ ਇਹ(ਦੇਹੀ)।[2]ਇਨ੍ਹਾਂ ਦੀ ਸੰਗਤ ਨਾਲ। [3]ਭਾਵ ਏਹ ਪੰਜੇ ਲੁਟਦੇ ਹਨ। [4](ਨਗਰੀ ਦੇ)ਈਸ਼ (ਭਾਵ ਮਨ) ਨੂੰ। [5]ਪ੍ਰਗਟ, ਸਾਹਮਣੇ। [6]ਅਵਿਦਜਾ,ਮਾਜਾ, ਦੋ ਮਾਵਾਂ। [7]ਖੋਟੇਪਨ ਦਾ ਕਾਰਨ (ਮੂਲ) ਹੈ (ਮਨ)। [8]ਆਖਕੇ। [9]ਚੁੱਪ। [10]ਧਨ। [11]ਬਿਰਥਾ। [12]ਪੁੱਤ੍ਰ ਵਹੁਟੀ ਨੂੰ। [13]ਟਕਾ ਮਾਤ੍ਰ। [14]ਲਾਜ ਬਿਨਾ। [15]ਬਹੁਤੀ। [16]ਅੱਗ। [17]ਨਹੀਂ ਰਜਦੀ। [18]ਸੌ। [19]ਕ੍ਰੋੜ। [20]ਰਾਈ ਜਿੰਨਾਂ ਹੈ ਸੁਮੇਰ। [21](ਤ੍ਰਿਸ਼ਨਾ ਦਾ) ਪੇਟ ਅਕਾਸ਼ ਤੱਲ (ਨਹੀਂ ਉਸ ਤੋਂ ਬੀ) ਵਡਾ ਹੈ। [22](ਹੁਣ) ਸੁਣੋ ਬਨਸਪਤੀ (ਦਾ ਭਾਵ ਜਿਵੇਂ ਉਹ ਹੁੰਦੀ ਹੈ) ਸਮੇਤ ਸ਼ਾਖਾਂ ਦੇ (ਤਿਵੇਂ) [ਸੰ=ਸਮੇਤ। ਸਾਕਾ=ਸ਼ਾਖਾਂ, ਟਾਹਣੀਆਂ, ਫੈਲਾਵ]। [23]ਕੁੜਮ। [24]ਸਨਬੰਧੀ।

ਜਿਉਂ ਤਨ[1] ਬ੍ਰਿੱਧਿ[2] ਹੋਇ ਤਿਨ ਬਾਧਾ[3]। ਨਿਸਬਾਸੁਰ[4] ਜਿਨ ਮਹਿੰ ਮਨ ਫਾਧਾ[5] ॥ ੨੯ ॥ ਦੋਹਰਾ ॥ ਮੁਕਤੈ[6] ਤਿਨ ਤੇ ਕਬਿ ਨਹੀਂ, ਫਸਜੋ ਸੁ ਬੈਸ ਬਿਹਾਇ[7]। ਸਾਗਰ ਪ੍ਰਾਤਮ[8]* ਪਿੰਡ ਮਹਿੰ[9] ਪਾਵਹਿ ਸੋ ਮੁਕਤਾਇ[10] ॥੨੯॥ ਚੌਪਈ ॥ ਘਟ[11] ਮਹਿੰ ਚੰਦ ਸੂਰਜ ਪਰਕਾਸ਼ਾ। ਹੋਇ ਗਯਾਨ ਤੌ ਸਕਿ ਕਿਛੁ ਭਾਸਾ[12]।ਨਾਭਿ ਕਮਲ ਮੂੰਦ੍ਰਿਤ ਬਿਪਰੀਤਾ[13]।ਕਿਉਂ ਪਰਕਾਸ਼ ਹੋਇ ਨਰ ਚੀਤਾ[14]॥੩੦॥ਸੂਧੇ ਤੇ[15] ਬਿਗਸੈ[16] ਪਰਗਾਸੂ। ਹੈ ਤਬ ਗਯਾਨ ਅਗਯਾਨ ਬਿਨਾਸੂ। ਸੋ ਗਿਆਨ ਗੁਰੁ ਬਿਨ ਨਹਿੰ ਪਾਇਆ। ਤਮ ਅਗਯਾਨਹਿ[17] ਅਨਿਕ ਦੁਰਾਇਆ[18] ॥੩੧॥ ਸ਼੍ਰੀ ਨਾਨਕ ਮੁਖ ਤੂਸ਼ਨ ਕੀਨਾ। ਪੁਨਿ ਸ਼ਯਾਮਾ[19] ਬੋਲਜੋ ਮਨ ਚੀਨਾ।'ਰਾਮ ਸਿਮਰ ਕੀਜੈ ਨਿਜ ਕਾਰੀ[20]। ਬਨ ਪੁਨ ਸਦਨ[21] ਰਾਮ ਲੇ[22] ਸਾਰੀ[23] ॥ ੩੨ ॥ ਦੋਹਰਾ ॥ ਰਾਮ ਰਵਜੋ ਜਲ ਥਲ ਵਿਖੈ ਸੁਧਿ ਸਭਿ ਕੀ ਸੋ ਲੇਵ'। ਸੁਨਿ, ਤੀਸਰ ਪਦ ਸ਼ਬਦ ਕੋ ਬਦਤਿ[24] ਭਏ ਜਗਦੇਵ[25] ॥ ੩੩ ॥

ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥ ਤਾਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥ ੩ ॥

ਚੌਪਈ॥ 'ਰਾਮ ਰਵਜਾ ਸੋਊ ਪਹਿਚਾਨੈ। ਅਸ ਪ੍ਰਕਾਰ ਲੱਛਨ ਮਨ ਠਾਨੈ। ਮਾਯਾ ਵਰਤਹਿ ਹੋਇ ਉਦਾਰਾ। ਰੰਚਕ ਭਰ ਨ ਕਰਹਿ ਤਿਹੰ ਪ੍ਯਾਰਾ ॥੩੪॥ਦੈਵ ਸੰਪਦਾ[26] ਕੇ ਗੁਨ ਜੇਤੇ।ਖਿਮਾ ਆਦਿ ਸੰਗ੍ਰਹਿ[27] ਸਕਿ ਤੇਤੇ। ਸੋ ਬਨ ਸਦਨ[28] ਵਿਖੈ ਇਕ ਸਾਰਾ। ਜਾਨਹਿ ਰਵਿਓ ਰਾਮ ਉਦਾਰਾ[29] ॥ ੩੫ ॥ ਸੁਨਿ ਇਵ ਮੂਲੇ ਬਚਨ ਬਖਾਨਾ। 'ਇਹ ਭਾ ਸਿਰਗੀ[30] ਮਤਿ ਬਵਰਾਨਾ[31]।ਕਯਾ ਬੋਲਤਿ ਸਮਝਤਿਹੌਂ ਨਾਂਹੀ।ਮਨਉਪਜਤਿ ਮੁਖ ਆਵਤਿ ਪ੍ਰਾਹੀ[31] ॥੩੬॥ ਕਹਜੋ ਕਿਸੂ ਕੋ ਸੁਣਹਿ ਨ ਮਾਨੈ। ਕਿਉਂ ਪੰਡਤ ਇਹ

---

[1]ਸ਼ਰੀਰ। [2]ਵਡਾ ਹੋਵੇ। [3]ਉਨ੍ਹਾਂ ਨੇ ਪੀੜਤ ਕੀਤਾ। (ਅ) ਬੰਨ੍ਹਿਆਂ। (ੲ) (ਕਬੀਲਾ) ਵਧਦਾ ਹੈ। [4]ਰਾਤ ਦਿਨ। [5]ਫਸ ਰਿਹਾ ਹੈ। [6]ਛੁਟਦਾ ਨਹੀਂ। [7]ਫਸਿਆ ਉਮਰ ਬਿਤਾਉਂਦਾ ਹੈ। [8]ਸਮੁੰਦਰ ਰੂਪੀ ਪਰਮਾਤਮਾ ਨੂੰ। [9]ਸਰੀਰ ਵਿਚ। [10]ਮੁਕਤ ਹੁੰਦਾ ਹੈ। [11]ਸ਼ਰੀਰ। [12]ਪ੍ਰਤੀਤ ਹੁੰਦਾ ਹੈ। [13]ਮੂੰਦਿਆ ਹੋਇਆ ਹੈ ਤੇ ਪੁੱਠਾ ਹੋ ਰਿਹਾ ਹੈ। [14]ਚਿਤ ਵਿਚ। [15]ਸਿੱਧਾ ਹੋਵੇ ਤਾਂ। [16]ਖਿੜੇ। [17]ਹਨੇਰੇ ਰੂਪੀ ਅਗਜਾਨ ਨੇ। [18]ਛੁਪਾਇਆ ਹੈ। [19]ਨਾਮ ਪੰਡਤ ਦਾ। [20]ਆਪਨਾ ਕੰਮ। [21]ਘਰ। [22]ਰਾਮ ਲੈਂਦਾ ਹੈ। [23]ਖਬਰ। [24]ਕਹਿਣ ਲਗੇ। [25]ਭਾਵ ਗੁਰੂ ਜੀ। [26]ਭਾਵ ਸ਼ੁਭ ਗੁਣਾਂ ਦੇ। [27]ਕੱਠੇ ਕਰੇ। [28]ਜੰਗਲ ਤੇ ਘਰ। [29]ਹਠੀ, ਜ਼ਿਦੀ। [30]ਮਤ ਦਾ ਭੋਰਾ। [31]ਜੋ ਦਿਲੋਂ ਉਪਜਦੀ ਤੇ ਮੂੰਹ ਪਰ ਆਉਂਦੀ ਹੈ ਸੋ ਹੀ ਬੋਲੀ ਜਾਂਦਾ ਹੈ। *ਪਾ:—ਪ੍ਰਾਪਤ।

ਸੰਗਿ ਬਖਾਨੈ[1]। ਨਹਿੰ ਬੋਲਹੁ ਗਵਨਹੁ[2] ਨਿਜ ਧਾਮੂ। ਤੁਮ ਆਏ ਚਲਿ ਹਮਰੇ ਕਾਮੂ[3]॥੩੭॥ ਇਹ ਬਿਧਿ ਸੁਨਿ ਕਰਿ ਕੁਮਤਿ ਨਿਕਦਨਾ। ਸੁਮਤਿ-ਸਦਨ ਬੋਲੇ ਬਚ ਬਦਨਾ[3]। ਸਬਦ ਸੁ ਪਦ[4] ਚਤੁਰਥ[5] ਤਬ ਕਹਾ।ਨਿਜ ਸਿੱਖਨ[6] ਜਿਨ ਸਭਿ ਦੁਖ ਦਹਾ[7] ॥ ੩੮ ॥

ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨ੍ਹਾ ਹੀ ਸੇਤੀ ਵਾਸਾ ॥
ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥ ੪ ॥

ਦੋਹਰਾ ॥ ‘ਭਾ[8] ਰਿਖੀਕ ਬਸਿ[9] ਆਪ ਹੀ, ਕਹਨਾ ਸੁਨਤਿ ਨਹਿੰ ਜੋਇ। ਸ਼ੁਭ ਉਪਦੇਸ਼ ਨ ਮਾਨਹੀ ਚਹਿਤਿ ਬਿਖੈ[10] ਨਿਤ ਸੋਇ ॥ ੩੯ ॥ ਚੌਪਈ ॥ ਪੇਖਤਿ ਰੂਪ ਨ ਨੈਨ[11] ਅਘਾਏ[12]। ਕਰਨ[13] ਰਾਗ ਸੁਨਿ ਨਹਿੰ ਤ੍ਰਿਪਤਾਏ[14] । ਘ੍ਰਾਣ[15] ਸੁਗੰਧਿ ਸਦਾ ਹੀ ਚਾਹੈਂ। ਰਸਨਾ ਸ੍ਵਾਦਹਿ ਤੇ ਨ ਹਟਾਹੈ[16] ॥੪੦॥ ਤੁਚਾ ਸਪਰਸ਼ੈ ਕੋਮਲਤਾਸਾ[17]। ਭਯੋ ਸਦਾ ਇਨਹੂੰ ਸੋਂ ਵਾਸਾ। ਆਗੇ ਕੋ ਖਾਯੋ[18] ਨਹਿੰ ਮਾਨੈ। ਵਾਸਾ ਤਿਨਹੀ ਸੋਂ[19] ਨਿਤ ਠਾਨੈ ॥ ੪੧ ॥ ਸੁਨਿ ਦਿਜ ! ਹੈ[20] ਹਰਿ ਦਾਸਨ ਦਾਸਾ। ਬੰਦਹਿ[21] ਸਦਾ ਪਾਇ[22] ਸੁਖਰਾਸਾ[23]। ਮਨ ਕੀ ਦਸ਼ਾ ਨ ਇਕਰਸ ਕਬਹੀ। ਪਾਇ ਪਦਾਰਥ ਤੋਲਾ ਤਬਹੀ[24] ॥ ੪੨ ॥ ਜਬ ਜਾਵਹਿ ਹੈ ਹਰਖ ਬਿਹੀਨਾ। ਮਾਸਾ[25] ਸ਼ੋਕ ਵਿਖੈ ਤਹਿੰ ਚੀਨਾ। ਕਰਹੁ ਉਪਾਇ ਸਵਾਰਨ ਕਾਰਨ। ਜਗ ਤੇ ਹੋਵਹਿ ਜੀਵ ਉਧਾਰਨ[26]॥ ੪੩ ॥ ਦੋਹਰਾ ॥ ਸੁਨਿ ਪੰਡਤਿ ਕਰ[27] ਬੰਦਿਕੈ* ਨਮਸਕਾਰ ਪਗ[28]ਕੀਨਿ ।ਮਹਾਂਪੁਰਖ ਜਾਨੇ ਰਿਦੇ–ਇਨਸਮਕੋ ਨ ਪ੍ਰਬੀਨ–॥੪੪॥ ਸੋਰਠਾ॥ਦੇਖਿ ਦੀਨਤਾ ਦਯਾਲ[29]ਦਯਾਦ੍ਰਿਸ਼ਟਿ ਦਿਜ[30] ਪਰਕਰੀ।ਜਗ ਕੇ ਬੰਧ[31]ਬਿਸ਼ਾਲ[32] ਛੁਟਕ ਗਏ ਤਤਕਾਲ ਤਿਹ[33]॥੪੫॥ ਚੌਪਈ ॥ ਖਿਝਿ ਕੈ ਮੂਲਾ ਪੁਰਿ ਮਹਿੰ ਗਯੋ। ਅਤਿ ਦੁਖ ਮਾਨ ਬਿਸਮ ਮਨ ਭਯੋ। ਕੇਤਿਕ ਦਿਨ ਤਨਿਯਾ ਕੇ ਪਾਸੂ ਰਹਯੋ ਆਪ,ਨਹਿੰ ਗਯੋ ਅਵਾਸੂ[34]

---

[1]ਇਸ ਨਾਲ ਕਿਸ ਲਈ ਬੋਲਦਾ ਹੈਂ ?। [2]ਚਲੋ। [3]ਮੁਖੋਂ। [4]ਪੌੜੀ। [5]ਚੌਥੀ । [6]ਸਿੱਖਾਂ ਦਾ। [7]ਦੁਖ ਜਲਾ ਦਿੱਤਾ। [8]ਹੋ ਗਿਆ। [9]ਇੰਦ੍ਰੀਆਂ ਦੇ ਵਸ। [10]ਵਿਸ਼ੇ। [11]ਅੱਖਾਂ ਨਾਂ। [12]ਰਜੀਆਂ। [13]ਕੰਨ। [14]ਨਾਂ ਰੱਜੇ। [15]ਨਾਸਕਾ। [16]ਨਹੀਂ ਹਟਦੀ। [17]ਕੂਲੇਪਨ ਨੂੰ। [18]ਭਾਵ ਭੋਗਿਆ। [19]ਉਨ੍ਹਾਂ ਇੰਦ੍ਰੀਆਂ ਨਾਲ। [20]ਹੋ। [21]ਮੱਥਾ ਟੇਕ। [22]ਪੈਰਾਂ ਤੇ। [23]ਹੱਥ ਦੇ। [24]ਭਾਵ, ਤਦੋਂ ਵਧਦੀ ਹੈ। [25]ਭਾਵ, ਘਟਦੀ ਹੈ। [26]ਉਧਾਰ। [27]ਹੱਥ। [28]ਚਰਨਾਂ ਤੇ। [29]ਭਾਵ ਗੁਰੂ ਜੀ ਨੇ। [30]ਬ੍ਰਾਹਮਣ ਤੇ। [31]ਬੰਧਨ। [32]ਬੜੇ। [33]ਉਸ (ਬ੍ਰਾਹਮਣ) ਦੇ। [34]ਘਰ ਨਾਂ ਗਿਆ।

*ਪਾ:–ਬੰਦਨਾ।

॥੪੬॥ ਸ਼੍ਰੀ ਨਾਨਕ ਅਸਥਾਨ ਮਸਾਨਾ। ਬਸੇ ਮਰੀਅਨ[1] ਗੋਰ[2] ਮਹਾਨਾ। ਜੋ ਨਰ ਜਾਨਹਿੰ ਮਨ ਕਛੁ ਭੇਵਾ। ਬੰਦਨ ਕਰਿ ਗਵਨੈਂ ਜਗਦੇਵਾ[3] ॥੪੭॥ ਅਸ ਪ੍ਰਕਾਰ ਰਹਿੰ ਵਹਿਰ ਅਸੀਨੇ[4]। ਬੀਤ ਗਏ ਜਬ ਤੀਨ ਮਹੀਨੇ। ਲਖਮੀਦਾਸ ਜਨਮ ਤਬ ਲੀਨੋ। ਸਭਿ ਪਰਵਾਰ ਹਰਖ ਮਨ ਕੀਨੋ ॥ ੪੮ ॥ ਭਈ ਸੁਲਖਨੀ ਪ੍ਰਾਚਿ ਦਿਸ਼ਾ ਸੀ[5]। ਉਗੇ ਸੂਰ ਸਸਿ ਜਨੁ ਜਸਰਾਸੀ[6]*। ਸ਼੍ਰੀ ਗੁਰ ਕੇ ਢਿਗ ਜਾਇ ਸੁਨਾਵਾ। ਮਨ ਜਿਨ ਕੋ[7] ਰਸ ਏਕ ਸੁਹਾਵਾ ॥ ੪੯ ॥ ਦੋਹਰਾ ॥ ਪਾਵ[8] ਨ ਪਾਵਹਿੰ ਪੁਰਿ ਵਿਖੈ, ਅਤਿ ਪਾਵਨ ਉਦਿਆਨ[9]। ਬੈਸੇ ਨਿਸ ਬਾਸੁਰ ਤਹਾਂ[10], ਉਧਰੇ ਸਰਬ ਮਸਾਨ[11] ॥੫੦॥ ਚੌਪਈ ॥ ਮੁਖ ਤੇ ਭਾਖਹਿੰ ਸਤਿਗੁਰ ਬੈਨਾ। 'ਨਹਿੰ ਹਿੰਦੂ ਕੋ ਤੁਰਕ ਨ ਹੈਨਾ†। ਜਗ ਮਹਿੰ ਹਿੰਦੂ ਤੁਰਕ ਨ ਕੋਊ। ਝੂਠੇ ਨਾਮ ਧਰਾਵਹਿੰ ਦੋਊ' ॥ ੫੧ ॥ ਕੋ ਕੋ ਨਰ ਹੈ ਨਿਕਟ ਸੁਨਤਿ ਹੈ। ਪੁਰਿ ਮਹਿੰ ਅਪਰਨ[12] ਮਿਲਤਿ ਭਨਤਿ ਹੈ[13]। ਇਹ ਬਿਧਿ ਸੁਨੀ ਸ਼੍ਰਵਨ ਨਿਜ ਕਾਜ਼ੀ। ਗਵਨਜੋ ਨਿਕਟਿ ਬੇਖ ਤਨ ਪਾਜੀ[14] ॥ ੫੨ ॥ ਕਛੁਕ ਮਨੁਜ ਤਿਹ ਸੰਗਿ ਸਿਧਾਰੇ। ਬੈਸੇ ਸ਼੍ਰੀ ਗੁਰ ਆਨਿ ਨਿਹਾਰੇ।ਆਨਨ[15] ਬੈਨ ਬਖਾਨਤਿ ਸੋਊ। 'ਨਹਿੰ ਹਿੰਦੂ ਕੋ, ਤੁਰਕ ਨ ਕੋਊ' ॥ ੫੩ ॥ ਦੋਹਰਾ ॥ ਨਿਕਟ ਬੈਸਿ ਕਾਜੀ ਕਹੈ 'ਅਸ ਕਸ ਕਰਤਿ ਬਖਾਨ। ਹਿੰਦੂ ਤੁਰਕ ਨ ਜਗਤ ਮੈਂ, ਹਮ ਕਿਉਂ ਸਕਹਿੰ ਪਛਾਨ ? ॥੫੪॥ ਚੌਪਈ ॥ ਜਹਿੰ ਤਹਿੰ ਜਗ ਮੈਂ ਦੀਸਹਿੰ ਸੋਊ। ਹਿੰਦੂ ਮੁਸਲਮਾਨ ਨਰ ਦੋਊ। ਤੁਮਰੇ ਕਹਿਨ ਸੰਦੇਹ ਹਮਾਰੇ[16]। ਉੱਤਰ ਦੀਜੈ ਰਿਦੇ ਵਿਚਾਰੇ' ॥ ੫੫ ॥ ਲੋਕ ਬਿਲੋਕਤਿ ਸ਼੍ਰੀ ਗੁਰ ਓਰਾ। ਚਹੁੰਦਿਸ਼ਿ ਭੀਰ ਭਈ ਤਿੰਹ ਠੌਰਾ। ਦਰਸ਼ਨ ਦਰਸਹਿੰ ਦੀਨ ਦਿਆਲਾ।

---

[1]ਮੜ੍ਹੀਆਂ। [2]ਕਬਰਾਂ ਵਿਚ। [3]ਭਾਵ ਗੁਰੂ ਜੀ ਨੂੰ। [4]ਬਾਹਰ ਟਿਕੇ ਰਹਿਣ। [5]ਪੂਰਬ ਦੀ ਦਿਸ਼ਾ ਵਰਗੀ (ਭਾਗਵਾਲੀ)। [6]ਸੂਰ, ਭਾਵ ਸ਼੍ਰੀ ਚੰਦ, ਸਸਿ ਭਾਵ ਲੱਖਮੀ ਦਾਸ। ਪੂਰਬ ਦਿਸ਼ਾ ਵਿਚ ਜਦ ਸੂਰਜ ਚੜ੍ਹਦਾ ਹੈ ਤਾਂ ਬੜੀ ਚਮਕ ਵਾਲਾ ਹੁੰਦਾ ਹੈ, ਤੇ ਪੂਰਬ ਦਿਸ਼ਾ ਵਿਚ ਜਦ ਚੰਦ ਹੁੰਦਾ ਹੈ ਤਾਂ ਉਹ ਬੀ ਪੂਰਨ ਹੁੰਦਾ ਹੈ। [7]ਜਿਨ੍ਹਾਂ ਦਾ (ਭਾਵ ਗੁਰੂ ਜੀ ਦਾ) ਮਨ। [8]ਚਰਣ। [9]ਬਨ। [10]ਓਥੇ (ਸ਼੍ਰੀ ਗੁਰੂ ਜੀ)। [11]ਮੁਰਦੇ। [12]ਹੋਰਨਾਂ ਨੂੰ। [13]ਮਿਲਦਾ ਹੈ ਤਾਂ ਦੱਸਦਾ ਹੈ। [14]ਬਨਾਵਟੀ। [15]ਮੁਖੋਂ (ਗੁਰੂ ਜੀ ਨੇ ਕਹੇ)। [16]ਸਾਨੂੰ ਸੰਸਾ ਹੈ।

*ਪਾ:—ਉਗੋ ਸੂਰ ਸਸ ਜਨੁ ਸੁਖ ਰਾਸੀ। †ਪਾ:—ਐਨਾ।

ਜਿਨ ਕਿਯ* ਸ਼ਰਧਾ ਜਿਹ[1] ਦੁਖ ਟਾਲਾ[2] ॥ ੫੬ ॥ ਕਾਜ਼ੀ ਬਚ ਸੁਨਿ ਪੰਕਜ ਬਦਨਾ। ਕੁਮਤਿ ਕਦਨ[3],ਸੁਖ ਕਰੁਨਾ ਸਦਨਾ[4]। ਕਹਜੋ ਸ਼ਲੋਕ ਹੇਤ ਸਮਝਾਵਨ। ਮਤਿਮੰਦਨ ਸ਼ੁਭ ਮਾਰਗ ਪਾਵਨ ॥੫੭॥

ਸਲੋਕੁ ਮਃ ੧ ॥

ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥
ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲਮਾਨਾ ਮਾਲੁ ਮੁਸਾਵੈ ॥
ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥
ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥
ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥੧†॥
ਸਲੋਕੁ ਮਃ ੧ ॥ ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥
ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥ ੧† ॥ ਮਃ੧ ॥ ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥ ਨਾਰਦਿ ਕਹਿਆ ਸਿ ਪੂਜ ਕਰਾਂਹੀ ॥ ਅੰਧੇ ਗੁੰਗੇ ਅੰਧ ਅੰਧਾਰੁ ॥ ਪਾਥਰੁ ਲੇ ਪੂਜਹਿ ਮੁਗਧ ਗਵਾਰ ॥ ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥ ੨‡ ॥

ਦੋਹਰਾ ॥'ਮੁਸਲਮਾਨ ਮਗ ਹਿੰਦੁ[5] ਕੋ ਅਸ ਬਿਧਿ ਲੇਹੁ ਪਛਾਨ। ਕਰਮ ਨ ਸ਼ੁਭ ਕਰਿਹੀਂ ਉਭੈ, ਝੂਠੇ ਨਾਮ ਬਖਾਨ ॥ ੫੮ ॥ ਚੌਪਈ ॥ ਮਗ ਭੂਲੇ ਫਿਰਿਹੀਂ ਉਦਿਆਨਾ[6]। ਕੈਸੇ ਪਹੁੰਚਹਿੰ ਸੁਖ ਅਸਥਾਨਾ[7] । ਸੁਨਿ ਕਰਿ ਕਾਜੀ ਲੱਜਤਿ ਹੋਤਿ। ਜਿਉਂ ਰਵਿ ਆਗੇ ਰਿੰਕਣ ਜੋਤਿ[8] ॥ ੫੯ ॥ ਨਹਿੰ ਬੋਲਜੋ ਕਛੁ ਤੂਸ਼ਨ ਭਯੋ। ਉੱਤਰ ਆਵ ਨ[9], ਉਠਿ ਘਰ ਗਯੋ। ਕੋ ਨਰ ਨੁਤਿ[10], ਕੋ ਨਿੰਦਾ ਕਰਿਹੀ। ਮੂਰਖ ਸਮਝ, ਨ ਪਾਇਨ[10] ਪਰਿਹੀ ॥੬੦॥ ਭਾਉ ਭਗਤਿ ਜਿਹ ਜਗ ਪ੍ਰਗਟਾਨਾ। ਬੈਸੇ ਰਹੇ ਮਸਾਨ ਸਥਾਨਾ। ਤਿਹ ਛਿਨ ਹੁਤੋ ਭਗੀਰਥ ਪਾਸੂ। ਦਰਸ਼ਨ ਕਰਤਿ ਪਾਇ ਸੁਖ ਰਾਸੂ ॥ ੬੧ ॥ ਆਵਾ ਮਨਸੁਖ ਪ੍ਰੇਮ ਉਮੰਗਾ। ਜਿਹ ਮਨ ਚਢਜੋ ਨਾਮ ਕੋ ਰੰਗਾ। ਹਾਥ ਬੀਦਿਕੈ ਬੰਦਨ ਕੀਨੀ। ਪਰਜੋ ਡੰਡਵਤ ਮਤਿ ਰਸ ਭੀਨੀ ॥ ੬੨ ॥ 'ਸਤਿ ਕਰਤਾਰ' ਕਹੀ ਸੁਖਰਾਸੂ[11]। ਬੂਝੀ ਕੁਸ਼ਲ ਸਰਬ ਪੁਨ ਤਾਸੂ[12]।

---

[1]ਤਿਸਦਾ। [2]ਦੁਖ ਦੂਰ ਕੀਤਾ (ਗੁਰੂ ਜੀ ਨੇ)। [3]ਨਾਸ਼ਕ। [4]ਸੁਖ ਤੇ ਮਿਹਰ ਦੇ ਘਰ ਨੇ। [5]ਹਿੰਦੂਆਂ ਦਾ। [6]ਜੰਗਲ ਵਿਚ। [7]ਟਿਟਾਣਾਂ। [8]ਨਾ ਆਇਆ। [9]ਉਸਤਤੀ। [10]ਚਰਨੀਂ। [11]ਗੁਰੂ ਜੀ ਨੇ। [12]ਉਸਤੇ। *ਪਾ:-ਕੀ। †ਵਾਰ ਮਾਝ। ‡ਵਾਰ ਬਿਹਾਗੜਾ।

ਗਦ ਗਦ ਹ੍ਵੈ ਕਰਿ ਬੈਠਿ ਸਮੀਪਾ। ਬੋਲਜੋ ਬਚਨ ਤਬਹਿ 'ਕੁਲਦੀਪਾ ! ੬੩ ॥ ਸਰਬ ਕੁਸ਼ਲ ਭੀ ਦਰਸ ਤੁਮਾਰੇ। ਮੁਝ ਤਨ ਮਨ ਕੇ* ਕਸ਼ਟ ਨਿਵਾਰੇ। ਚਲਜੋ ਚਹਤਿ ਹੌ ਮੈਂ ਪਰਦੇਸ਼ਾ। ਸ਼੍ਰੀ ਮੁਖ ਕੀ ਅਬ ਪਾਇ ਨਿਦੇਸਾ। ॥ ੬੪ ॥ ਬਨਜ ਖੇਪ ਕੋ ਭਰਿ ਕਰਿ ਭਾਰੀ। ਜਾਉਂ ਸੰਗਲਾਦੀਪ ਮਝਾਰੀ। ਹ੍ਵੈ ਹੈ ਦਿਨ ਬਹੁ ਬਿਰਹੁ ਤੁਮਾਰਾ। ਉਚਰਹੁ ਆਪ ਸਬਦ ਸੁਖ ਸਾਰਾ ॥ ੬੫ ॥ ਮੈਂ ਲਿਖਿ ਲੇਉਂ ਪਠੋਂ ਕਰਿ ਨੇਮਾ। ਜਿਨ ਤੇ ਵਧੈ ਗੁਰੂ ਪਗਪ੍ਰੇਮਾ'। ਸੁਨਿਕਰਿ ਬਚਨ ਦੀਨ ਦੁਖ ਭੰਜਨ। ਉਚਰੇ ਰੁਚਿਰ ਸਬਦ ਜਨਰੰਜਨ[1] ॥ ੬੬॥ ਸ਼੍ਰੀ ਕਰਤਾਰ ਗੁਰੂ ਵਡਿਆਈ। ਭਗਤ ਬਿਰਕਤਹਿ ਗਯਾਨ ਮਿਲਾਈ। ਅਸ ਬਾਣੀ ਮਨਸੁਖ ਲਿਖਿ ਲੀਨੀ। ਪਢਿਕਰਿ ਪਰਮ ਪ੍ਰੇਮ ਮਤਿਭੀਨੀ ॥੬੭॥ ਬਹੁਰੋ ਬੋਲੇ ਗੁਰੂ ਉਦਾਰਾ। 'ਮੱਜਹੁ[2] ਨਿਸਾ ਜਾਮ[3] ਸ਼ੁਭ ਬਾਰਾ[4]। ਤਜਿ ਆਲਸ ਜਾਗਹੁ ਤਿਹ ਕਾਲਾ। ਪਢਹੁ ਤਬੈ ਫਲ ਹੋਤਿ ਬਿਸਾਲਾ ॥ ੬੮॥ਇਕ ਮਨ ਹ੍ਵੈ ਕੈ ਪ੍ਰੀਤਿ ਸਮੇਤ॥ਗੁਨਹੁ ਤ ਪਾਵਹੁ ਬ੍ਰਹਮ ਨਿਕੇਤਾ[5]। ਕਰਹੁ ਤਿਹਾਵਲ[6] ਹੋਵਤਿ ਭੋਰਾ। ਪਠਿ ਅਰਦਾਸ ਯੁਗਮ ਕਰ ਜੋਰਾ ॥੬੯॥ਬਹੁਰ ਬਾਂਟਿ[7] ਅਚਵਨ[8] ਨਿਜ ਕੀਜੈ। ਦਿਵਸ ਉਗੇ ਬਨਜਹਿ ਮਨ ਦੀਜੈ। ਸੰਧਯਾ ਕਾਲਹਿ ਪਢੋ ਬਹੋਰੀ[9]। ਮਤ ਨਿਤ ਰਾਖਹੁ ਭਗਤਿਹਿ ਬੋਰੀ[10] ॥੭੦॥ ਜਬ ਕੋ ਅਟਕ ਜਾਇ ਵਡ ਕਾਜੂ। ਸਿਮਰਹੁ ਸਤਿਗੁਰ† ਹ੍ਵੈ ਸੁਖ ਕਾਜੂ'। ਅਸ ਪ੍ਰਕਾਰ ਕੋ ਸੁਨਿ ਉਪਦੇਸ਼ਾ। ਗਵਨਜੋ ਸਤਿਗੁਰ ਪਾਇ ਨਿਦੇਸਾ[11] ॥੭੧॥ ਗਯੋ ਸੰਗਲਾਦੀਪ ਸਥਾਨਾ। ਬਹੁਰ ਭਗੀਰਥ ਕੋ ਗੁਨ ਖਾਨਾ[12]। ਆਇਸ ਦੀਨ 'ਸਦਨ ਅਬ ਜਾਵਹੁ। ਹਿਰਦੈ ਸਦਾ ਨਾਮ ਲਿਵ ਲਾਵਹੁ' ॥ ੭੨ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਮੂਲੇ ਕੋ ਪ੍ਰਸੰਗ, ਲਖਮੀ ਦਾਸ ਜਨਮ, ਮਨਸੁਖ ਭਗੀਰਥ ਗਵਨ' ਪ੍ਰਸੰਗ ਬਰਨਨੰ ਨਾਮ ਤੀਸਮੋ ਅਧਜਾਯ ॥ ੩੦ ॥

---

[1]ਦਾਸਾਂ ਨੂੰ ਪ੍ਰਸੰਨ ਕਰਨ ਵਾਲੇ। [2]ਨ੍ਹਾਓ। [3]ਪਹਿਰ ਰਾਤ ਰਹਿੰਦੀ। [4]ਸਾਫ ਪਾਣੀ ਵਿਚ। (ਅ) ਸ਼ੁਭ ਵੇਲਾ ਹੈ (ਉਹ)। [5]ਭਾਵ,ਵਾਹਿਗੁਰੂ ਸਰੂਪ ਨੂੰ। [6]ਕੜਾਹ ਪ੍ਰਸ਼ਾਦ। [7]ਵੰਡਕੇ। [8]ਛਕਣਾ ਕਰੋ। [9]ਫੇਰ। [10]ਭਗਤੀ ਵਿਚ ਡੁਬੀ ਹੋਈ। [11]ਸਤਿਗੁਰੂ ਜੀ ਦੀ ਆਗਜਾ ਪਾਕੇ। [12]ਭਾਵ ਗੁਰੂ ਜੀ ਨੇ।

*ਪਾਃ—ਮੁਰ ਮਨ ਤਨ ਕੇ।

†ਕਵੀ ਜੀ ਨੇ ਇਥੇ ਗੁਰੂ ਜੀ ਦੇ ਮੁਖਾਰਬਿੰਦ ਤੋਂ ਗੁਰਬਾਣੀ ਪੜ੍ਹਨ ਵਿਚਾਰਨ ਦੀ ਤਾਕੀਦ ਤੇ ਮਹਾਤਮ, ਗੁਰਸਿੱਖੀ ਦੀ ਮਿਰਯਾਦਾ ਦਰਸਾਈ ਹੈ।

শ্রী গুরু গ্রন্থ সাহিব

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਤੀਜੀ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. III (in Punjabi)

Kavi Churamani Bhai Santokh Singh

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਤੀਜੀ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

© ਭਾਸ਼ਾ ਵਿਭਾਗ, ਪੰਜਾਬ

ਪਹਿਲੀ ਐਡੀਸ਼ਨ : 1989
ਦੂਜੀ ਐਡੀਸ਼ਨ : 2011
ਕਾਪੀਆਂ : 5000
ਕੀਮਤ : 179/- ਰੁਪਏ

1120 - ਹ.ਪੁ. - 1572

ਪ੍ਰਕਾਸ਼ਕ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ
ਛਾਪਕ : ਰਾਹਤ ਆਫਸੈਟ ਪ੍ਰਿੰਟਰਜ਼, ਸ਼ਾਪ ਨੰ: 5-6-7, ਆਜਾਦ ਮਾਰਕੀਟ, ਬਡਹੇੜੀ, ਸੈਕਟਰ 41-ਡੀ, ਚੰਡੀਗੜ੍ਹ
ਥਾਂਹੀਂ : ਕੰਟਰੋਲਰ, ਛਪਾਈ ਤੇ ਸਟੇਸ਼ਨਰੀ ਵਿਭਾਗ, ਪੰਜਾਬ

ਸ੍ਰੀ ਗੁਰ ਨਾਨਕ ਪ੍ਰਕਾਸ਼

ਪੂਰਬਾਰਧ (ਦੂਜੀ ਪੋਥੀ)

ਸੂਚੀ ਪੱਤ੍ਰ

ਪ੍ਰਸੰਗ	ਅਧਿਆਇ	ਪੰਨਾ
ਸ਼ਾਰਦਾ ਮੰਗਲ, ਮੁੱਲਾਂ ਨਿਸਤਾਰਾ, ਮਸੀਤ ਤੇ ਨਵਾਬ ਦਾ ਪ੍ਰਸੰਗ।	੩੧	੩੮੭
ਗੁਰਚਰਨ ਮੰਗਲ, ਮਸੀਤ ਕੋਤਕ, ਕਾਜ਼ੀ ਤੇ ਦੋਲਤ ਖਾਂ ਸਿੱਖ ਹੋਏ। ...	੩੨	੩੯੬
ਚਰਨ ਧੂੜ ਮੰਗਲ, ਮਾਤਾ ਸੁਲੱਖਣੀ ਜੀ ਦਾ ਪੇਕੇ ਜਾਣਾ।	੩੩	੪੦੩
ਗੁਰੂ ਚਰਨ ਮੰਗਲ, ਮਰਦਾਨਾ ਗੁਰੂ ਜੀ ਪਾਸ ਆਯਾ।	੩੪	੪੧੧
ਗੁਰੂ ਚਰਨ ਮੰਗਲ, ਰਬਾਬ ਲਿਆਉਣਾ ਤੇ ਬੇਬੇ ਜੀ ਪਾਸ ਜਾਣਾ। ...	੩੫	੪੧੯
ਗੁਰੂ ਚਰਨ ਮੰਗਲ, ਮਰਦਾਨੇ ਦੀ ਭੁੱਖ, ਏਬੇ ਜੀ ਤੋਂ ਵਿਦਾ।	੩੬	੪੨੭
ਕਥਾ ਮੰਗਲ, ਸ਼੍ਰੀ ਗੁਰ ਨਾਨਕ ਪ੍ਰਕਾਸ਼ ਕਿਨ੍ਹਾਂ ਪੁਸਤਕਾਂ ਤੋਂ ਬਣਿਆਂ। ...	੩੭	੪੩੪
ਗੁਰ ਨਾਨਕ ਮੰਗਲ, ਭਾਈ ਲਾਲੋ ਮਿਲਾਪ।	੩੮	੪੪੫
ਗੁਰ ਚਰਨ ਮੰਗਲ, ਮਲਿਕ ਭਾਗੋ, ਅਤੇ ਖਾਨ ਪ੍ਰਸੰਗ।	੩੯	੪੫੫
ਗੁਰ ਚਰਨ ਮੰਗਲ, ਗੁਰੂ ਜੀ ਦਾ ਤਿਲਵੰਡੀ ਜਾਣਾ।	੪੦	੪੬੪
ਗੁਰ ਚਰਨ ਮੰਗਲ, ਬਾਬਾ ਕਾਲੂ ਜੀ, ਲਾਲੂ ਜੀ ਤੇ ਰਾਇ ਮਿਲਾਪ। ...	੪੧	੪੭੦
ਗੁਰ ਚਰਨ ਮੰਗਲ, ਬਾਬਾ ਕਾਲੂ ਜੀ, ਲਾਲੂ ਜੀ ਪ੍ਰਸੰਗ।	੪੨	੪੭੯
ਗੁਰ ਚਰਨ ਮੰਗਲ, ਰਾਇ ਪ੍ਰਤਿ ਗਜਾਨ ਉਪਦੇਸ਼। ਤੁਲਸਾਂ ਦਾਸੀ। ...	੪੩	੪੮੬
ਗੁਰ ਚਰਨ ਮੰਗਲ, ਮਨਸੁਖ ਦਾ ਸੰਗਲਾਦੀਪ ਰਾਜੇ ਸ਼ਿਵਨਾਭ ਪਾਸ ਜਾਣਾ।	੪੪	੪੯੩
ਗੁਰ ਚਰਨ ਮੰਗਲ, ਗੁਰੂ ਜੀ ਦਾ ਤਲਵੰਡੀ ਤੋਂ ਟੁਰਨਾ।	੪੫	੫੦੦
ਗੁਰ ਚਰਨ ਮੰਗਲ,ਮਰਦਾਨੇ ਨੂੰ ਅੱਕ ਖੱਖੜੀਆਂ ਖੁਆਈਆਂ,ਕਾਵਰੂ ਦੇਸ਼ ਪੁੱਜੇ।	੪੬	੫੦੭
ਨਖਕਾਂਤ ਮੰਗਲ, ਸੰਗਲਾਦੀਪ ਸ਼ਿਵਨਾਭ ਪਾਸ ਜਾਣਾ।	੪੭	੫੧੭
ਧਜਾਨ ਮਹਿਮਾ, ਸ਼ਿਵਨਾਭ ਪ੍ਰਤਿ ਉਪਦੇਸ਼। ਯੋਗ।	੪੮	੫੨੭
ਗੁਰੂ ਪਦ ਨਖ ਮੰਗਲ. ਤ੍ਰਿਯਾ ਰਾਜ ਉਪਦੇਸ਼।	੪੯	੫੩੭
ਸਤਿਗੁਰ ਮੰਗਲ, ਭਰਥਰੀ, ਕੋਡਾ।	੫੦	੫੪੬
ਸ਼ਾਰਦਾ ਮੰਗਲ, ਸਾਲਸ ਰਾਇ ਜੋਹਰੀ।	੫੧	੫੫੭
ਗੁਰਚਰਣ ਮੰਗਲ, ਮੱਛ, ਕਲਿ, ਨਾਰਦ।	੫੨	੫੬੬
ਗੁਰਚਰਣ ਮੰਗਲ, ਸੁਧਰਸੈਨ ਪ੍ਰਸੰਗ।	੫੩	੫੭੫
ਗੁਰਚਰਣ ਮੰਗਲ, ਮਧੁਰਬੈਨ, ਦੇਵਲੂਤ ਰਾਖਸ਼।	੫੪	੫੮੪
ਗੁਰਚਰਣ ਮੰਗਲ, ਦੇਵਲੂਤ, ਬਨਮਾਨਸ ਰਾਖਸ਼।	੫੫	੫੯੩

ਪ੍ਰਸੰਗ	ਅੰਕ	ਪ੍ਰਸੰਗ
ਗੁਰਚਰਣ ਮੰਗਲ, ਕਵਲਨੈਨ ।	੫੬	੬੦੪
ਗੁਰਚਰਣ ਮੰਗਲ, ਮੱਕੇ ਜਾਣਾ ।	੫੭	੬੧੪
ਸੰਤ ਮੰਗਲ, ਮੱਕਾ, ਜੀਵਣ ਪ੍ਰਸੰਗ ।	੫੮	੬੨੨
ਸ਼ੀ ਗੁਰੂ ਗ੍ਰੰਥ ਮੰਗਲ, ਮਦੀਨਾ, ਸੁਲਤਾਨ ਪੁਰ ਜਾਣਾ ।	੫੯	੬੩੨
ਗੁਰਚਰਣ ਮੰਗਲ, ਸੁਮੇਰ ਤੇ ਗੋਰਖ, ਮਛਿੰਦ੍ਰ, ਲੁਹਰੀਪਾ ਨਾਲ ਚਰਚਾ । ..	੬੦	੬੪੨
ਗੁਰਚਰਣ ਮੰਗਲ,ਭੰਗਰ,ਕਨੀਫਾ,ਹਨੀਫਾ,ਭੂਤਵੇ,ਚਰਪਟ ਆਦਿ ਨਾਲ ਚਰਚਾ।	੬੧	੬੫੩
ਸ਼੍ਰੀ ਗੁਰੂ ਗੋਬਿੰਦ ਸਿੰਘ ਮੰਗਲ, ਗੋਪੀ ਚੰਦ, ਈਸ਼ਵਰ, ਲੰਗਰ, ਮੰਗਲ, ਸੰਭੂ ਨਾਲ ਚਰਚਾ ।	੬੨	੬੬੨
ਗੁਰਚਰਣ ਮੰਗਲ, ਸਿੱਧਾਂ ਨਾਲ ਚਰਚਾ, ਕੌਂਸ, ਤਾਲ ਤੋਂ ਪਾਣੀ ।... ...	੬੩	੬੭੧
ਗੁਰਚਰਣ ਮੰਗਲ, ਸਿੱਧਾਂ ਤੇ ਵਿਦਾ ਹੋਣਾ ।	੬੪	੬੮੦
ਗੁਰਚਰਣ ਮੰਗਲ, ਕਾਕ ਭੁਸੁੰਡ, ਦੱਤਾ ਤ੍ਰੈਯ ।	੬੫	੬੮੬
ਗੁਰਚਰਣ ਮੰਗਲ, ਪ੍ਰਹਲਾਦ ।	੬੬	੭੦੦
ਗੁਰਚਰਣ ਮੰਗਲ, ਪ੍ਰਹਲਾਦ ਦੀ ਆਦਿ ਕਥਾ ।	੬੭	੭੧੧
ਗੁਰਚਰਣ ਪ੍ਰੇਮ ਮੰਗਲ, ਪ੍ਰਹਲਾਦ ਦੀ ਆਦਿ ਕਥਾ ।	੬੮	੭੧੮
ਸਤਿਗੁਰ ਮੰਗਲ, ਪ੍ਰਹਲਾਦ ਪ੍ਰਸੰਗ ।	੬੯	੭੨੫
ਗੁਰਚਰਣ ਮੰਗਲ, ਬੈਰਾਹ ਅਵਤਾਰ ਦੀ ਪੌਰਾਣਕ ਕਥਾ ।	੭੦	੭੩੩
ਅਕਾਲ ਪੁਰਖ ਮੰਗਲ, ਧ੍ਰੂਵ ਦੀ ਪੌਰਾਣਕ ਕਥਾ ।	੭੧	੭੪੪
ਗੁਰਚਰਣ ਮੰਗਲ, ਧ੍ਰੂਵ ਪ੍ਰਸੰਗ ।	੭੨	੭੫੩
ਸੰਤ ਮੰਗਲ: ਸਚਖੰਡ ਵਿਖੇ ਅਕਾਲ ਪੁਰਖ ਨੂੰ ਮਿਲਣਾ ।	੭੩	੭੫੮

੩੧. [ਸਾਰਦਾ ਮੰਗਲ, ਮੁੱਲਾਂ ਨਿਸਤਾਰਾ, ਮਸੀਤ ਤੇ ਨ੍ਵਾਬ ਦਾ ਪ੍ਰਸੰਗ]

ਨਰਾਜ ਛੰਦ ॥ ਮਰਾਲਬਾਹੰਨੀ ਕ੍ਰਿਪਾਲੁ ਹਾਥ ਜੋਰਿ ਬੰਦਨਾ। ਕਹੌਂ ਕਥਾ ਵਿਚਾਰਿ ਚਾਰੁ ਤੀਨ ਤਾਪ ਕੰਦਨਾ। ਧਿਆਨ ਧਾਰਿ ਬਾਰ ਬਾਰ ਸਾਰਦਾ ਸਰੂਪ ਕੋ। ਸੁ ਜਾਸ ਕੋ ਪ੍ਰਸਾਦਿ ਪਾਇ ਸੋਮੁਖੀ ਅਨੂਪ ਕੋ ॥ ੧ ॥

ਮਰਾਲਬਾਹਿਨੀ=ਹੰਸ ਜਿਸਦੀ ਅਸਵਾਰੀ ਹੋਵੇ, ਸ਼ਾਰਦਾ ਨੂੰ ਹੰਸ ਤੇ ਚੜ੍ਹਨ ਵਾਲੀ ਕਵੀਆਂ ਨੇ ਸੰਕੋਤ ਕੀਤਾ ਹੈ। ਹੰਸ ਉੱਜਲ, ਸੁਹਣਾ ਮਾਨਸਰੋਵਰ ਵਰਗੇ ਨਿਰਮਲ ਠੰਢੇ ਥਾਂ ਰਹਿਣ ਵਾਲਾ ਮੰਨਿਆ ਹੈ। ਚਾਰੁ=ਸੁੰਦਰ।

ਸੋਮੁਖੀ ਯਾ ਸੋ ਮੁਕ੍ਰੀ=ਓਹ ਕਵਿਤਾ ਜੋ ਸੁਤੇਸਿੱਧ ਆਪੇ ਉਚਰੀ ਜਾਏ ਤੇ ਜਿਸ ਵਿਚ ਖਿੱਚ ਤਾਣ ਨਾ ਹੋਵੇ, ਤੇ ਹੋਵੇ ਸੁੰਦਰ*। [ਸੌਸ:, ਸ੍ਵਯਮੁਕ੍ਤ। ਸ੍ਵਯੰ=ਆਪੇ। ਉਕਤਿ=ਉਚਾਰਣ]

ਅਰਥ–ਹੰਸ ਉਤੇ ਚੜ੍ਹਨ ਵਾਲੀ (ਤੇ ਸੁਭਾਵ ਦੀ) ਕ੍ਰਿਪਾਲੂ (ਸ਼ਾਰਦਾ! ਤੈਨੂੰ) ਹੱਥ ਜੋੜਕੇ ਨਮਸਕਾਰ ਹੈ। ਤਿੰਨਾ ਤਾਪਾਂ ਦੇ ਦੂਰ ਕਰਨ ਵਾਲੀ ਸੁੰਦਰ ਕਥਾ ਮੈਂ ਹੁਣ ਵਿਚਾਰਕੇ ਕਹਿਣ ਲਗਾ ਹਾਂ (ਇਸ ਲਈ) ਬਾਰ ਬਾਰ ਸਾਰਦਾ! (ਤੇਰੇ) ਸਰੂਪ ਦਾ ਧਿਆਨ ਧਾਰਦਾ ਹਾਂ, ਜਿਸ ਦੀ ਕ੍ਰਿਪਾ ਨਾਲ ਅਨੂਪਮ ਤੇ ਸ੍ਵਯੰ ਉਚਰੀ ਜਾਣ ਵਾਲੀ (ਕਵਿਤਾ) ਪ੍ਰਾਪਤ ਹੁੰਦੀ ਹੈ।

ਭਾਵ–ਸ਼ਾਰਦਾ ਸੰਬੰਧੀ ਵਿਸ਼ੇਸ਼ ਵਿਚਾਰ ਲਈ ਦੇਖੋ ਇਸੇ ਪੋਥੀ ਦਾ ਅਧਯਾਯ ੧ ਛੰਦ ੨।

ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ ॥ ਬਾਕੀ ਸ਼੍ਰੀ ਗੁਰ ਕੀ ਜਿਤੀ ਮੂਲੇ ਸ਼ੂਤ ਸੁਨਿ ਸੋਇ। ਲੈਨਿ ਹੇਤ ਤਿਨ ਕੇ ਤਬੈ ਗਯੋ ਲੌਭ ਮੈਂ ਹੋਇ ॥੨॥ ਨਰਾਜ ਛੰਦ॥ ਗਯੋ ਸੁ ਮੂਲ ਚੰਦ ਭੂਲ, ਭੇਦ ਨਾਂਹਿ ਜਾਨਿਯਾ। ਪੁਕਾਰਿ ਕੈ ਨਿਬਾਬ ਪਾਸ ਬੈਨ ਯੌਂ ਬਖਾਨਿਯਾ। 'ਨਯਾਇ ਮੋਰ ਕੀਜੀਏ, ਸਵਾਬ[1] ਜਾਨਿ ਆਪਨੋ। ਕੁਨੀਤਿ[2] ਭੂਪ ਕ੍ਰਿੱਤ ਨਾ[3], ਤਜੰਤ ਭੂਰ ਪਾਪ ਨੋ[4] '॥ ੩ ॥ ਅੜਿੱਲ ॥ ਸੁਨਿ ਕਰਿ ਸ਼੍ਰਵਨ ਨਵਾਬ †ਭਨੈ[5] 'ਤੂੰ ਕੌਨ ਹੈ? ਕਿਸ ਪਰ ਕਰਤਿ ਪੁਕਾਰ ਨਾਮ ਕਹੁ ਜੌਨ[6] ਹੈ? ਕਿਹ ਦੁਖ ਦੀਨੋ ਤੋਹਿ ਸੁ ਭੇਵ[7] ਭਨੀਜੀਏ? ਹੌਂ ਕਰਿਹੌਂ

[1]ਪੁੰਨ। [2]ਅਨਜਾਯ। [3]ਨਹੀਂ ਕਰਦੇ। [4]ਨੂੰ। [5]ਕਿਹਾ। [6]ਜੋ। [7]ਭੇਤ।

*Natural flow ਸੁਤੇ ਵੇਗ ਵਾਲੀ ਕਵਿਤਾ, ਜਿਸ ਬਾਬਤ ਕਿਹਾ ਹੈ:–ਆਪੇ ਆਈ ਸ਼ੋਭ ਹੈ ਕਵਿਤਾ ਬਨਿਤਾ ਦੋਇ। ਬਲ ਕਰ ਖੈਂਚੇ ਜੋ ਇਨੈ ਸਰਸਾ ਬਿਰਸਾ ਹੋਇ ॥

†ਪਾ:–ਸ਼੍ਵਨਤ ਖਾਤ।

ਨਜਾਇ ਤੁਮਾਰ ਬ੍ਰਿਥਾ ਕਹਿ ਦੀਜੀਏ' ॥੪॥ 'ਨਾਨਕ ਮੋਦੀ ਭੋਰ, ਸਸੁਰ ਤਿਹੰ[1] ਜਾਨੀਏ। ਤਾਂ ਪਰ ਕਰੀ ਪੁਕਾਰ ਆਪ ਪਹਿਚਾਨੀਏ। ਸੁਨਿ ਸ਼੍ਰਵਨਨ ਮਮ ਬੈਨ, ਵਿਚਾਰ ਕਰੀਜਿਯੇ। ਹੋ ਬਹੁਰੋ ਨਜਾਇ ਨਿਬੇਰ ਸੁ ਜਸ ਜਗ ਲੀਜਿਯੇ' ॥ ੫ ॥ ਦੋਹਰਾ ॥ ਸੁਨਿ ਸ਼੍ਰੀ ਨਾਨਕ ਨਾਮ ਕੋ ਲੀਨੋ ਨਿਕਟ ਹਕਾਰ। 'ਕੈਸੇ ਕਰਤਿ ਪੁਕਾਰ ਤੂੰ ਮੁਹਿ ਸਮਝਾਇ ਉਚਾਰਿ'॥੬॥ ਨਰਾਜ ਛੰਦ ॥ 'ਜੁ ਸਾਤ ਸੈ ਕਿ ਸਾਠ[2] ਦਾਮ[3] ਤਾਂਹਿ ਜਾਨਿ ਸ਼ੇਖ[4] ਸੋ। ਨਿਬਾਬ ਰਾਇ ! ਦੇਹੁ ਤਾਂਹਿ[5] ਤਾਤ ਨਾਰਿ[6], ਦੇਖ ਸੋ[7]। ਵਿਚਾਰਿ ਕੈ ਰਿਦੈ ਨਿਆਇ, ਆਨਿ[8] ਬੂਝ[9] ਲੀਜਿਯੇ'। ਭਨੰਤਿ ਮੂਲਚੰਦ ਯੌਂ 'ਪੁਕਾਰ ਯਾ ਲਖੀਜਿਯੇ[10]' ॥੭॥ ਨਿਬਾਬ ਸ਼ੋਨ ਮੈਂ ਸੁਨੰਤਿ ਬੈਨਕੋ ਅਲਾਇਓ। 'ਕਹੀ ਸਰੋਜਨੈਨ ਨੇ[11] ਫਕੀਰ ਕੋ ਖਵਾਇਓ। ਨ ਮਾਨ,ਆਨ ਥਾਨ ਦਾਮ ਦੇਹੁੰ[12] ਏਹ ਜਾਨਿਯੇ[13]। ਫਕੀਰ ਬ੍ਰਿੰਦ ਹੋਇ ਤੌ ਖਵਾਇ ਆਪ ਮਾਨਿਯੇ' ॥ ੮ ॥ 'ਭਯੋਹਿ ਭੂਰ ਬਾਵਰਾ, ਕਿ ਭੂਤਨਾਂ ਸੁ ਤਾਂਹਿ ਮੈਂ[14]। ਸੁਧੀ[15] ਨ ਕੋਇ ਕਾਂਹਿ ਕੀ, ਨ ਕੂਰ ਵਾਕ ਪ੍ਰਾਹਿ ਮੈਂ[16]। ਨਿਕੇਤ[17] ਹੇਤ[18] ਕੋ ਨਹੀਂ, ਮਸਾਨ ਥਾਨ ਬੈਸਿਯਾ।ਭਨੰਤਿ ਤੁੰਡ ਆਇ[19] ਜੋ ਫਕੀਰ ਕੀਨ ਬੈਸਿਯਾ'॥੯॥ਨਿਬਾਬਬੈਨ ਤਾ ਸੁਨੇ ਸਚਿੰਤ ਚੀਤ ਹ੍ਵੈ ਰਹਯੋ। ਗਹੀ ਫਨੀ[20] ਚਚੁੰਧਰੀ ਤਜੀ ਨ ਖਾਇ ਯੌਂ ਭਯੋ*।ਫਕੀਰ ਕੋ ਨ ਦੇਉਂ ਹੋਤਿ ਭੈ ਹਮੈਂ ਸੁ ਤਾਂਹਿ ਕੋ। ਨ ਦੇਉਂ ਤੌਹਿ, ਹੋਤਿ ਹੈ ਕੁਨੀਤ ਨੀਤ ਨਾਹਿ ਕੋ[21]॥੧੦॥ ਦੋਹਰਾ॥ ਹੁਤੋ ਯਾਰਖਾਂ ਨਿਕਟਿ ਤਬ ਬੂਝੀ ਤਿਹ ਸੋਂ ਗਾਥ। ਬੋਲਯੋ ਰਿਦੈ ਵਿਚਾਰਿ ਸੋ[22] ਨਿਜ ਭੂਪਤਿ ਕੇ ਸਾਥ ॥ ੧੧ ॥ ਅੜਿਲ॥ 'ਜੋ ਨਾਨਕ ਅਬ ਭਯੋ ਬਾਵਰਾ ਸੁਧਿ ਨਹੀਂ। ਕਿਧੌਂ ਭੂਤਨਾ ਬਰਯੋ ਲੇਹੁ ਕਰਿ ਸਭਿ ਸਹੀ। ਦੇਹੁ ਦਰਬ ਪਸ਼ਚਾਤ ਜਾਨ

---

[1]ਉਸਦਾ (ਮੈਨੂੰ) ਸਹੁਰਾ। [2,3]ਸੱਤ ਸੌ ਸੱਠ ਰੁਪਯੇ। [4]ਉਸ ਦੇ ਬਾਕੀ। [5]ਉਸਦੇ। [6]ਪੁੱਤ੍ਰ ਤੇ ਸੁਪਤਨੀ ਨੂੰ। [7]ਦੇਖ ਲਓ (ਇਹ ਗਲ ਠੀਕ ਹੈ)। [8]ਹੋਰ ਤੋਂ (ਬੀ)। [9]ਪੁੱਛ। [10]ਇਹ ਜਾਣ ਲਓ, [11]ਭਾਵ ਗੁਰੂ ਜੀ ਨੇ ! [12]ਮੈਂ (ਤੇਰੀ ਗੱਲ) ਮੰਨਕੇ ਹੋਰਥੇ ਰੁਪੈ ਨਹੀਂ ਦਿਆਂਗਾ। [13]ਇਹ ਜਾਨ ਲੈ। [14]ਭਾਵ ਗੁਰੂ ਜੀ ਵਿਚ। [15]ਹੋਸ਼। [16]ਝੂਠ ਮੈਂ ਨਹੀਂ ਕਿਹਾ। [17,18]ਘਰ ਦਾ ਮੋਹ। [19]ਮੂੰਹ ਆਈ ਕਹਿ ਦੇਂਦਾ ਹੈ। [20]ਸੱਪ। [21]ਕੋਈ ਨੀਤੀ ਨਹੀਂ ਸਗੋਂ ਕੁਨੀਤੀ ਹੁੰਦੀ ਹੈ (ਅ) ਨੀਤੀਨਾਹ= ਪਰਮੇਸ਼ੁਰ ਪਾਸਿਓਂ ਕੁਨੀਤ ਹੁੰਦੀ ਹੈ। [22]ਉਹ।

*ਛਛੂੰਦਰ, (ਯਾ ਕੋਹੜ ਕਿਰਲੀ), ਸੱਪ ਜਿਸਨੂੰ ਮੂੰਹ ਵਿੱਚ ਪਾ ਲੈਂਦਾ ਹੈ ਜੇ ਖਾਵੇ ਤਾਂ ਆਪ ਕੋਹੜਾ ਹੋ ਜਾਂਦਾ ਹੈ ਤੇ ਜੇ ਛੱਡੇ ਤਾਂ ਓਹ ਅੱਖਾਂ ਕੱਢ ਲਿਜਾਂਦੀ ਹੈ, ਆਦਮੀ ਦੀ ਦੁਚਿਤੀ ਵਿੱਚ ਇਹੋ ਅਖਾਣ ਵਰਤਦੇ ਹਨ।

ਜਿਯ ਲੀਜਿਯੇ। ਹੋ ਕੈਧੌਂ ਮੇਧਾ ਸਹਿਤ ਤ[1] ਬੂਝਨ ਕੀਜਿਯੇ[2]॥ ੧੨॥ ਦੋਹਰਾ॥ ਸੁਨੇ ਧਾਰਖਾਂ ਬਚਨ ਜਬ ਨ੍ਰਿਪਤਿ ਸਰਾਹਤਿ[3] ਤਾਂਹਿ। 'ਕਰਨ ਉਚਿਤ ਐਸੇ ਹਮੈਂ ਜੈਸੇ ਤੂੰ ਮੁਖਿ ਪ੍ਰਾਂਹਿ' ॥ ੧੩ ॥ ਅੜਿਲ ॥ ਮੁੱਲਾਂ ਢਿਗ ਨਰ ਪਠਾ, ਸੁ ਲੀਨ ਪੁਕਾਰਿਯੋ[4]*। ਸਭਿ ਨਾਨਕ ਬਿਰਤਾਂਤ ਨਿਬਾਬ ਉਚਾਰਿਯੋ। 'ਹੇਰਹੁ[5] ਝਾਰਹੁ[6], ਜਾਹੁ, ਰਿਦੈ ਸੁਧਿ ਲੀਜਿਯੇ। ਹੋ ਬਹੁਰੋ ਮੁਝ ਢਿਗ ਆਨਿ ਸੁ ਭੇਵ ਭਨੀਜਿਯੇ'॥੧੪॥ ਸੁਨਿ ਕਰਿ ਮੁੱਲਾਂ ਚਲਨੋ ਬੇਗ ਲਿਖਿ ਕਾਗਰਾ[7]। ਜੰਤ੍ਰ ਮੰਤ੍ਰ ਲੇ ਸੰਗਿ ਜਹਾਂ ਸੁਖ ਸਾਗਰਾ। ਪਰੀ ਰੌਰ[8] ਪੁਰਿ ਮਾਂਹਿ ਮੁਲਾਨੇ ਜਾਨ ਕੀ। ਹੋ ਧਾਏ ਨਰ ਦਿਸ਼ ਤਾਂਹਿ ਜੁ ਕ੍ਰਿਪਾ ਨਿਧਾਨ ਕੀ ॥੧੫॥ ਨਰਾਜ ਛੰਦ ॥ ਭਨੈਂ ਪ੍ਰਮਾਨ ਆਨਨੈਂ ਅਜਾਨ ਬੈਨ[9] ਯਾ ਬਿਧੇ। 'ਭਲੋ ਤਮਾਸ਼ ਦੇਖਿ ਹੈਂ ਬਿਸ਼ੇਖ ਭੂਤ ਕਾਢਿਧੇ।ਚਲੇ ਸਚਾਇ[10] ਧਾਇ ਧਾਇ ਆਇ ਬ੍ਰਿੰਦ ਸੋ ਭਏ। ਨ ਭੇਵ ਮੂਲ ਜਾਨਹੀ ਸੁ ਭੂਲ ਭਰਮ ਮੈਂ ਗਏ ॥ ੧੬ ॥ ਲਗੇ ਸਮਾਧਿ ਸ਼੍ਰੀ ਗੁਰੂ ਮਸਾਨ ਥਾਨ ਰਾਜਹੀਂ।ਮਨੋ ਪਿਨਾਕਪਾਨ[11] ਆਨਿ ਬੈਸਿਓ ਬਿਰਾਜਹੀਂ।ਸਰੀਰ ਹੈ ਅਚੱਲ ਨੈਨ ਮੂੰਦਿਯੇ ਅਸੀਨਿਯਾ[12]।ਸਦੀਵ ਦਾਸ ਦੋਖ ਜੇ ਦਲੰਤਿ ਦੂਰ ਕੀਨਿਯਾ ॥੧੭॥ ਦੋਹਰਾ॥ ਚਹੁੰ ਦਿਸ਼ਿ ਮਾਨਵ ਬ੍ਰਿੰਦ ਭੇ ਰਿਦੇ ਬਿਲੋਕਨ ਚਾਉ। ਲਗੀ ਗੰਭੀਰ ਸਮਾਧਿ ਗੁਰੁ ਪੇਖਨ ਸੁਨਨਿ ਅਭਾਉ[13] ॥੧੮॥ ਅੜਿਲ॥ ਮੁੱਲਾਂ ਬੈਠਨੋ ਨਿਕਟਿ ਬਿਕਟ[14] ਮੰਤ੍ਰ ਨ ਪਠੇ। ਭੀਰ ਭੂਰ ਤਿਹ ਥਾਨ ਅਪਰ ਆਵਹਿੰ ਨਠੇ। ਝਾਰਤਿ[15] ਮੰਤ੍ਰਨ ਸੰਗਿ ਬਿਲੋਕਹਿੰ ਨਰ ਖਰੇ। ਹੋ ਬਹੁਰੋ ਲੇਯ ਪਲੀਤਾ ਬਾਤੀ[16] ਬਟ ਕਰੇ[17] ॥੧੯॥ ਪਾਵਕ[18] ਲਾਈ ਤਾਂਹਿ, ਬਰੀ[19] ਧੂੰਆਂ ਭਯੋ। ਲੈਕਰਿ ਮੁੱਲਾਂ ਹਾਥ ਨਾਸਕਾ ਮਹਿੰ ਦਯੋ। ਦਸਵੇਂ ਦ੍ਵਾਰੇ ਧੂੰਮ ਪਹੁੰਚਨੋ ਜਾਇ ਸੋ। ਹੋ ਡੋਲੀ ਤਬੈ ਸਮਾਧਿ ਰਿਦੈ ਅਕੁਲਾਇ ਸੋ॥ ੨੦॥ ਮੂੰਦ੍ਰਿਤ[20]† ਲੋਚਨ ਚਾਰੁ, ਨ ਪਲਕ

---

[1]ਜੇ ਹੋਸ਼ ਵਿੱਚ ਹੈ ਤਾਂ। [2](ਉਸ ਨੂੰ) ਪੁੱਛ ਲਵੋ। [3]ਸਲਾਹੁੰਦਾ ਹੈ। [4]ਸੱਦ ਲਿਆ। [5]ਵੇਖਹੁ। [6]ਝਾੜਾ ਕਰੋ। [7]ਕਾਗਤ। [8]ਰੌਲਾ। [9]ਅਨਜਾਨ ਮਨੁੱਖ ਮੁੱਖੋਂ ਵਾਕ ਕਹਿੰਦੇ ਹਨ। [10]ਚਾਉ ਨਾਲ। [11]ਪਿਨਾਕ=ਜਨਕਪੁਰੀ ਵਾਲਾ ਸ਼ਿਵਜੀ ਦਾ ਧਨੁਖ ਇਹ ਜਿਸ ਦੇ ਹੱਥ ਵਿੱਚ ਹੋਵੇ ਸੋ 'ਸ਼ਿਵਜੀ'। [12]ਬੈਠੇ ਹਨ। [13]ਅਭਾਵ ਹੈ ਦੇਖਣ ਸੁਣਨ ਦਾ। [14]ਪੁਠੇ। [15]ਝਾੜਾ ਕਰਦਾ ਹੈ। [16·17]ਵੱਟੀ ਵੱਟਕੇ। [18]ਅੱਗ। [19]ਜਲੀ। [20]ਮੂੰਦੇ ਰਹੇ। *ਪਾ:—ਹਕਾਰਿਓ।

†ਬਲਿਹਾਰ ਜਾਈਏ ਸਤਿਗੁਰੂ ਜੀ ਦੀ ਗੰਭੀਰਤਾ ਤੇ ਸ਼ਾਂਤੀ ਦੇ, ਜਦ ਸਮਾਧੀ ਟਿਕੇ ਮਹਾਂ ਪੁਰਖਾਂ ਨੂੰ ਕਦੀ ਕਿਸੇ ਨੇ ਇਸ ਤਰ੍ਹਾਂ ਦੀ ਤਕਲੀਫ ਪੁਚਾਈ ਤਾਂ ਜਾਂ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਖੁਲਾਨਿਆ। ਅੰਤਰਿਜਾਮੀ ਸਕਲ ਭੇਵ[1] ਪਹਿਚਾਨਿਆ। ਕਰੁਨਾਨਿਧਿ ਬਿਧਿ ਲਖੀ –ਬੁੱਧਿ ਇਨ ਹਤਿ ਭਈ–। ਹੋ ਬੋਲੇ ਬਚਨ ਸੁਨਾਇ, ਸੁ ਸਿੱਛਜਾ ਤਿਨ ਦਈ ॥ ੨੧ ॥ ਸ਼ਲੋਕ ਮਃ ੧ ॥

ਧ੍ਰਿਗੁ ਤਿਨ੍ਹਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥
ਖੇਤੀ ਜਿਨਕੀ ਉਜੜੇ ਖ਼ਲਵਾੜੇ ਕਿਆ ਥਾਉ ॥*

ਦੋਹਰਾ॥ਸੁਨਿ ਕਰਿ ਮਾਨਵ ਤਿਤਸਮੇਂ ਪਰੀ ਰੌਰ ਤਿਹ ਥਾਂਇ। ਕਹਤਿ ਪਰਸਪਰ[2] 'ਭੂਤਨਾ' ਬੋਲਜੋ ਹੈ ਦੁਖ ਪਾਇ ॥ ੨੨॥ਅੜਿੱਲ॥ ਜਬ ਕੋ ਭੂਤ ਪ੍ਰਵੇਸ਼ਜੋ ਇਹ ਘਟ ਅੰਤਰੋਤਬ ਕੀ ਕਾਰ ਨ ਕਰੀ ਸੁ ਤਜੀ ਨਿਰੰਤਰੋ।ਦਰਬ ਲੁਟਾਯੋ ਬਾਦ, ਕਛੂ ਸੁਧ ਨਹਿੰ ਰਹੀ। ਹੋ ਦਯੋ ਪਲੀਤਾ ਅਬੈ ਬੁਲਾਯੋ ਇਨ[3] ਸਹੀ' ॥੨੩॥ ਸੁਨਿ ਕਰਿ ਮੁੱਲਾਂ ਮੂਢ, ਨ ਲਖਹਿ ਅਯਾਨਿਯਾ[4]। ਬੋਲਜੋ'ਇਸ ਮਹਿੰ ਭੂਤ ਰਿਦੈ ਪਹਿਚਾਨਿਯਾ'। ਬੂਝਤਿ'ਨਾਉਂ ਬਤਾਉ,ਰਹੈਂ ਕਿਹ ਥਾਉ ਮੈਂ। ਹੋ ਨਾਤੁਰ ਢੂਕੋਂ ਤੋਹਿ ਅਗਨਿ ਕੋ ਲਾਉ ਮੈਂ ॥੨੪॥ਦੀਜੈ ਸਾਚੁ ਬਤਾਇ ਬਚਜੋ ਜੋ ਚਾਹਿਤਾ। ਨਤੁ[5] ਦੇਵੋਂ ਦੁਖ ਤੋਹਿ ਬੰਨ੍ਹਿ ਮਹਿੰ[6] ਦਾਹਿਤਾ'[7]। ਸੁਨਿ ਸ਼੍ਰੀ ਨਾਨਕ ਬੈਨ ਨੈਨ ਪਲਕਾਂ ਖੁਲੀ। ਹੋ ਬੋਲੇ ਸਬਦਿ ਉਠਾਇ ਦੇਨਿ[8] ਤਿਨ ਮਤਿ ਭਲੀ ॥ ੨੫ ॥ ਮਾਰੂ ਮਹਲਾ ੧ ॥

ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥ ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥ ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥ ਹਉ ਹਰਿ ਬਿਨੁ ਅਵਰੁ ਨ ਜਾਨਾ ॥ ੧ ॥ ਰਹਾਉ ॥ ਤਉ ਦੇਵਾਨਾ

---

[1]ਸਾਰਾ ਭੇਤ। [2]ਆਪੋ ਵਿਚੀਂ। [3]ਭਾਵ, ਮੁੱਲਾਂ ਨੇ। [4]ਅਨਜਾਣ (ਮੁੱਲਾਂ)। [5]ਨਹੀਂ ਤਾਂ। [6]ਅੱਗ ਵਿਚ। [7]ਸਾੜਾਂਗਾ। [8]ਦੇਣ ਨੂੰ।

*ਕਿਸੇ ਕਿਸੇ ਨੁਸਖੇ ਵਿਚ ਇਸਤੋਂ ਅੱਗੇ ਇਕ ਦੋਹਾ ਹੈ, ਉਹ ਮਾਨੋ ਗੁਰ ਵਾਕ ਦਾ ਟੀਕਾ ਹੈ, ਸੋ ਇਉਂ ਹੈ:– ਭੂਤ ਪ੍ਰੇਤ ਕੇ ਮੰਤ੍ਰ ਲਿਖ ਬਾਦ ਜਨਮ ਕੋ ਖੋਇ। ਜਾਹਿ ਮੂਢ ਦੋਜ਼ਕ ਵਿਖੈ ਤਾਹਿੰ ਸਹਾਇ ਨ ਕੋਇ।

[illegible](ਪਿਛਲੇ ਪੱਨੇ ਦੀ ਬਾਕੀ ਟੂਕ ਇਹ ਹੈ)

ਓਹ ਉਸ ਵਿਪਨ ਕਰਤਾ ਨੂੰ ਭਸਮ ਕਰ ਦਿੰਦੇ ਰਹੇ ਤੇ ਜਾਂ ਆਪ ਬੜੇ ਵਿਖੇਪ ਵਿਚ ਹੋ ਗਏ। ਇਹ ਇਕੋ ਇਕ ਇਤਿਹਾਸਕ ਕਥਾ ਹੈ ਕਿ ਇਹੋ ਜਿਹੇ ਟਿਕੇ ਹੋਏ ਥਾਂ ਤੋਂ ਉਤਰ ਕੇ ਬਜਾਏ ਰੰਜ, ਗੁੱਸੇ, ਸ੍ਰਾਪ ਦੇਣ ਦੇ ਮੁੱਲਾਂ ਨੂੰ ਤਾਰਨ ਲਈ ਉਪਦੇਸ਼ ਕੀਤਾ ਤੇ ਤਾਰ ਦਿੱਤਾ ਤੇ ਮੁੱਲਾਂ ਚਰਨ ਸ਼ਰਨ ਹੋਕੇ ਸਿੱਖ ਹੋ ਗਿਆ। ਦੇਖੋ ਇਸੇ ਅਧਜਾਯ ਦਾ ਅੰਕ ੩੩ ਤੇ ੩੪।

ਜਾਣੀਐ ਜਾ ਭੋ ਦੇਵਾਨਾ ਹੋਇ ॥ ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥ ੨ ॥ ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥ ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥ ੩ ॥ ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥ ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥ ੪ ॥

ਦੋਹਰਾ ॥ 'ਸੁਨਹੁ ਮੁਲਾਨਾਂ ਕਾਨ ਦੇ ਤਬੈ ਦਿਵਾਨਾ ਹੋਇ। ਲਖਿ ਸਾਹਿਬ ਕੋ ਭੇ ਬਸੈ ਅਵਰ ਨ ਜਾਨਹਿ ਕੋਇ ॥੨੬॥ ਸੁਧ[1] ਭੂਲੇ ਸੰਸਾਰ ਕੀ ਰਚੇ ਨਾਮ ਕੇ ਰੰਗ। ਅਮੀ[2] ਛੋਰਿ ਕੈਸੇ ਗਹੈ ਫੀਕੇ ਰਸ ਕੋ ਸੰਗ ॥੨੭॥ ਨਰ ਪਾਂਮਰ ਅਨਜਾਨ ਜੇ ਅਸਬਿਧਿ[3] ਤਿਨਹਿ ਬਤਾਇ। ਕੂਤ, ਬਿਤਾਲ[4], ਕਿ ਬਾਵਰਾ ਹਾਨ ਲਾਭ ਨਹਿੰ ਕਾਇ ॥ ੨੮ ॥ ਪ੍ਰਭੁ ਕੋ ਪ੍ਰੇਮ ਨ ਪਰਖਹੀ ਬਿਸ਼ਯ ਬਿਖੈ ਜ਼ਲਤਾਨ। ਮਹਾਂਮੰਦ ਦੁਖ ਪਾਵਈ ਜਮ ਪੁਰਿ ਜਾਇ ਨਿਦਾਨ[5]॥੨੯॥ ਅਸ ਪ੍ਰਕਾਰ ਕੇ ਬਚਨ ਸੁਨਿ ਸਭਿਨਿ ਭਈ ਪਰਤੀਤ। –ਤਜਿ ਧੰਧਨ ਬੰਧਨ ਜਗਤ ਨਿਰੰਕਾਰ ਇਹ[6] ਪ੍ਰੀਤਿ[7]–॥੩੦॥ ਅੜਿੱਲ ॥ ਮੁੱਲਾਂ ਤਬ ਕਰ ਬੰਦਿ ਬੰਦਨਾ[8] ਪਦ ਕਰੀ। 'ਬਖਸ਼ਹੁ ਖਤਾ ਹਮਾਰ ਭੂਲ ਬਿਨੁ[9] ਅਨੁਸਰੀ[10]। ਭੇਵ ਨ ਮਾਨਵ ਜਾਨ, ਦੋਖ ਤੁਮ ਨਹਿ ਰਖੋ। ਹੋ ਭ੍ਰਮ ਦਿਸ਼[11] ਹੋਯੋ ਆਪ[12] ਦੋਸ਼ ਰਵਿ ਮਹਿੰ[13] ਲਖੋ[14] ॥ ੩੧ ॥ ਬੈਨ ਬਿਨੈ ਕੋ ਸੁਨੇ ਨੈਨ ਕਰੁਨਾ ਭਈ। ਦਯਾਦ੍ਰਿਸ਼ਟਿ ਕੋ ਦੇਖਿ ਦੁਰਮਤੀ ਦਲਿ ਦਈ। ਚਿਤ ਪ੍ਰਾਪਤਿ ਭੀ ਸ਼ਾਂਤਿ ਤਰਕ ਤਮ ਫਟ ਗਯੋ[15]। ਹੋ ਮਨ ਮਹਿੰ ਬਹੁ ਸੁਖ ਪਾਇ ਜਾਤ ਪੁਰਿ ਮਹਿੰ ਭਯੋ ॥ ੩੨॥ ਨਿਕਟਿ ਰਾਇਕੇ ਬੈਠਿ ਰਟੀ[16] ਬਿਨ ਕਪਟ ਸੋਂ। 'ਨਾਨਕ ਪੀਰਨ ਪੀਰ ਧੀਰ[17] ਮਤਿ ਬਿਕਟ ਸੋ[18]। ਭੇਵ ਨ ਜਾਨਹਿੰ ਮੂਢ ਦੋਖ ਸੋ ਲਖਤਿ ਹੈਂ। ਹੋ ਨਹਿੰ ਚਖ ਦੋਖ ਪਛਾਨ[19], ਇੰਦ ਮਹਿੰ[20] ਰਖਤਿ ਹੈਂ ॥ ੩੩ ॥ ਹੋਸ਼ਵੰਦ ਸੁਖਕੰਦ ਬੰਦਨਾ ਯੋਗ ਹੈਂ। ਜਾਨੈਂ ਸਭੈ ਸੁਜਾਨ, ਅਜਾਨੈ ਲੋਗ ਹੈਂ[21]। ਸਿਫ਼ਤ ਕੂਰ ਮੁਖ ਕਹੀ ਹਦੂਰੈ

[1]ਖਬਰ। [2]ਅੰਮ੍ਰਿਤ। [3]ਇਸਤਰ੍ਹਾਂ। [4]ਇਕ ਤਰ੍ਹਾਂ ਦਾ ਭੂਤ। [5]ਅੰਤ ਨੂੰ। [6]ਇਸਦੀ। [7]ਪ੍ਰੀਤ ਹੈ। [8]ਨਮਸਕਾਰ। [9]ਬਿਨਾ (ਅ) ਬਿਨੈ ਹੈ (ਮੇਰੀ)। [10]ਅਨ =ਨਹੀਂ, ਸਰ =ਸਰ =ਖਬਰ। ਬਿਨਾਂ ਸਾਰ ਜਾਣੇ ਦੇ, ਅਣਜਾਣੇ (ਅ) ਅਨਸੂਰੀ=ਅਮਿੱਟ, ਬਖਸ਼ੀ ਨਾ ਜਾਣ ਵਾਲੀ। [11]ਦਿਸ਼ਾ ਦਾ ਭਰਮ। [12]ਆਪ ਲੋਕਾਂ ਨੂੰ। [13]ਸੂਰਜ ਵਿਚ। [14]ਦੂਰ ਹੋ ਗਿਆ। [15]ਆਖੀ (ਗਲ)। [16]ਧੀਰਜਵਾਨ। [17]ਉਸਦੀ ਬੁੱਧੀ ਵਿਸ਼ਾਲ ਹੈ,(ਅ) ਅਖੰਡਨ ਹੈ। [18](ਅਪਣੀਆਂ) ਅੱਖਾਂ ਦਾ ਦੋਸ਼ ਨਹੀਂ ਪਛਾਣਦੇ। [19]ਚੰਦ੍ਰਮਾਂ ਵਿਚ (ਦੋਸ਼)। [20]ਉਹ ਸੁਜਾਨ ਹਨ ਤੇ ਸਭ ਕੁਝ ਜਾਣਦੇ ਹਨ, ਪਰ ਲੋਕੀ ਅਜਾਂਨ ਹਨ।

ਖਾਨਕੋਹੋ ਮਨਹੁ ਹੋਇ ਸਿਖ ਰਹਨੋ ਪੀਰ ਨਿਜ ਜਾਨਿਕੇ॥੩੪॥ ਦੌਲਤ ਖਾਂ ਸੁਨਿ ਬਚਨ ਵਿਚਾਰਤਿ ਚਿੱਤਮੈਂ।--ਕਰੋਂ ਕੌਨ ਅਬ ਕਾਜ ਨ ਰਾਖੋਂ ਬਿੱਤ[1] ਮੈਂ। ਤਿਹ ਮੁਖ ਭਾਖਨੋ 'ਖਰਚ ਖਰਾਇਤ ਦੀਜੀਏ'।ਹੋ ਮੂਲੇ ਕਰੀ ਪੁਕਾਰ ਕਵਨ ਬਿਧਿ ਕੀਜੀਏ?--॥੩੫॥ ਇਕ ਮਾਨਵ ਕਹਿ ਬੈਨ'ਨਿਬਾਬ ਸੁਨੀਜੀਏ!ਬੁਲਵਾਵਹੁ ਜੈਰਾਮ ਬੂਝ ਤਿਹ ਲੀਜੀਏ।ਜਿਹ ਬਿਧਿ ਬਦਿ ਹੈ[2] ਬਦਨ ਆਪ ਤਿਹ ਬਿਧਿ ਕਰੋ। ਹੋ ਪ੍ਰਬਲ ਲੋਭ ਤੁਮ ਨਾਂਹਿ[3], ਪਰਬਿਤੰ[4] ਪਰਹਰੋ[5] ॥੩੬॥ ਸੁਨ ਮਨ ਮਾਨੇ ਬੈਨ ਭੌਨ[6] ਮਾਨਵ ਪਠਾ। ਲੀਨੋ ਨਿਕਟ ਹਕਾਰਿ ਬੈਠ ਗਯੋ ਮਨ ਢਠਾ। ਆਨਨ ਭਨਿਹੀ ਖਾਨ[7] 'ਜੁ ਨਾਨਕ ਧਨ ਅਹਾ। ਹੋ ਤਿਹ ਕੀ ਬਿਧਿ ਵਲਾ ਕਰਹਿ ? ਕਹਹੁ ਜਿਹ ਬਿਧਿ[8] ਲਹਾ[9] ॥੩੭॥ ਰਹਿਤ ਛਰਤਿ[10] ਅਤਿ ਚਿੱਤ ਨਿੱਤ ਸਤਿਗੁਰੂ ਤੇ। ਇਤਿ ਮੂਲੇ ਤੇ ਛਰਤਿ ਕਠਨ ਦਿਸ਼ ਦੁਹੂੰ ਤੇਂ। ਉਰ ਮਹਿੰ ਕਰਤਿ ਵਿਚਾਰ ਨ ਮੁਖਤੇ ਕਹਤਿ ਹੈ। ਹੋ ਬੈਠਨੋ ਭੂਸ਼ਨ ਠਾਨਿ, ਨ ਕਛੁ ਬਿਧਿ ਲਹਤਿ ਹੈ[10] ॥੩੮॥ ਖਾਨ ਬਖਾਨਤਿ ਬੈਨ 'ਜਰਾਮ ਕਹੋਂ ਨ ਕਿਉਂ ? ਜਿਹ ਬਿਧਿ ਬਦਿਹੈਂ ਬਦਨ ਸੁ ਬਿਧਿ ਧਨ ਤਿਨਹਿੰ ਦਿਉਂ। ਧਨ ਨਿਜ[11] ਸਦਨ[12] ਨ ਧਰੋਂ ਧਰਮ ਨਿਧਨੋ ਨਹੀਂ[13]। ਹੋ ਬੂਝਨ ਤੁਝਕੋ ਕੀਨ, ਸਮਝ ਭਨਿਯੇ ਸਹੀ' ॥੩੯॥ 'ਸੁਨਹੁ ਖਾਨ ਜੀ ਕਾਨ ਜੁ ਨਿਜ ਮਨ ਠਾਨਿਯਾ। ਤਸ ਬਿਧਿ ਕਰਿਯੇ ਦਰਬ[14], ਆਪ ਬੁਧਿਵਾਨਿਯਾ। ਕਿਧੌਂ ਰਿਦੇ ਸੰਦੇਹ[15] ਦੇਨਿ ਕੋ ਧਾਰਿਆ। ਹੋ ਨਾਨਕ ਨਿਕਟਿ ਤੁਮਾਰ, ਬੂਝਿ[16] ਕਰਿ ਕਾਰਿਯਾ[17]॥੪੦॥ ਸੁਨੀ ਖਾਨ ਨੈ ਕਾਨ ਪ੍ਰਮਾਨਹਿ[18] ਪਠਿ ਦਿਯਾ। 'ਨਾਨਕ ਆਨਿ ਹਕਾਰਿ' ਗਯੋ ਢਿਗ ਨਿਧਿਮਯਾ[19]। ਬੈਸੇ ਥਾਨ ਮਸਾਨ ਨ ਮਾਨਵ ਕੋ ਜਹਾਂ। ਹੋ ਜਿਸ ਕਰੁਨਾ ਤੇ ਨਾਸ਼ ਤਾਪ ਤ੍ਰੈ, ਸੁਖ ਮਹਾਂ ॥੪੧॥ 'ਨਾਨਕ ਜੀ ਉਠਿ ਚਲਹੁ ਨਿਬਾਬ ਹਕਾਰਈ। ਇੱਛਾ ਪੂਛਨ ਕਛੁਕੁ ਤੁਮਹਿ ਅਨੁਸਾਰਈ[20]। 'ਹੌਂ ਨ ਚਲੌਂ

---

[1]ਧਨ। [2]ਆਖੇ। [3]ਤੁਸਾਂ ਉਤੇ ਲੋਭ ਬਲਵਾਨ ਨਹੀਂ ਹੈ। [4]ਪਰਾਇਆ ਧਨ। [5](ਜਰਾਮ ਦੇ) ਘਰ। [6]ਖਾਂ ਨੇ ਆਖਿਆ! [7]ਜਿਸ ਤਰ੍ਹਾਂ। [8]ਸਮਝ ਹੈ।[9]ਭਾਵ,ਜੈਰਾਮ ਡਰਦਾ ਹੈ। [10]ਸਮਝ ਨਹੀਂ ਪੈਂਦੀ। [11]ਆਪਣੇ। [12]ਘਰ। [13](ਮੈਂ ਆਪਣਾ) ਧਰਮ ਹਾਨ ਨਹੀਂ ਕਰਨਾ। [14]ਧਨ ਨੂੰ। [15]ਮੈਸਾ। [16]ਪੁੱਛਕੇ। [17]ਕੰਮ ਕਰੋ। [18]ਮਾਨੁਖ। [19]ਕ੍ਰਿਪਾ ਦੇ ਸਾਗਰ ਕੋਲ ਗਿਆ। [20]ਗੋਚਰੀ ਹੈ।

ਢਿਗ ਖਾਨ, ਕੌਨ ਮਮ ਕਾਜ ਹੈ ?। ਹੋ ਬੈਸ ਰਹੋ ਉਦਿਆਨ[1],ਨ ਮੋਦੀ ਸਾਜ ਹੈ[2]॥੪੨॥ ਮੁਰਿ[3] ਪ੍ਰਮਾਨ ਨੈ ਬੈਨ ਬਖਾਨੇ ਖ਼ਾਨ ਸੋ। 'ਨਹਿੰ ਪਾਵਹਿ ਪੁਰਿ ਪਾਇ,ਰਹਹਿ ਉਦਿਯਾਨ ਸੋ। ਆਇਸੁ ਮਾਨਹਿੰ ਨਾਂਹਿ ਤੁਮਾਰੀ, ਜਾਨੀਏ। ਹੋ ਜਿਉਂ ਭਾਵਹਿ ਤਿਉਂ ਕਰਹੁ, ਆਪ ਤੁਮ ਸਯਾਨਿਯੇ[4]॥੪੩॥ ਸੁਨੀ ਖਾਨ ਨਿਜ ਕਾਨ ਰਿਸਾਨੋ[5] ਮਨ ਘਨੋ। ਮਸ਼ਕ[6] ਰਿਸਾਇ[7] ਸੁਮੇਰੁ[8] ਭਗਨ[9] ਚਹਿ ਮਨ ਮਨੋ[10]। ਕਹੈ ਕਿ 'ਆਨਹੁ ਗਹੀ[11], ਕਹੇ ਜਿ ਨ ਆਵਈ। ਹੋ ਜਾਹੁ ਅਬਹਿ ਸਮਝਾਹੁ ਬਹੁਰ ਪਛੁਤਾਵਈ' ॥ ੪੪ ॥ ਦੇਰਿ-ਹੀਨ[12] ਨਰ ਫੇਰ ਹੇਰਿ ਕਹਿ ਜਾਇਕੈ। 'ਬੇਗ ਚਲਹੁ ਇਕ ਬੇਰ ਰਿਦੇ ਹਰ-ਖਾਇਕੈ। ਨਤੁਰ ਰਿਸੈ ਮਨ ਖਾਂਨ ਮੰਗਾਇ ਗਹਾਇਕੈ। ਹੋ ਭਲੀ ਬਾਤ ਹੈ ਆਪਚਲੋ ਸੁਖ ਪਾਇਕੈ'॥੪੫॥ਸੁਨਜੋ ਸ਼ੂਨ ਸੁਖਰਾਜ[13] ਸਹਿਜ ਮੁਸਕਤਿ[14] ਚਲੇ। ਮੰਦਮਤੀ ਮਨ ਮੂਢ[15] ਦੇਨਿ ਤਿਹ ਮਤਿ ਭਲੈ। ਬੇਦੀ ਕੇਤੁ ਨਿਕੇਤ[16] ਗਏ ਹੋਤਹਿੰ ਯਹੀ[17]। ਹੋ ਕਲਿ[18] ਕਲਿਮਲ[19] ਬਲ[20] ਬਲਤਿ[21] ਉਬਾ-ਰਨ[22] ਤਿਸ[23] ਸਹੀ ॥ ੪੬ ॥ ਗਏ,ਠਾਂਢ ਤਹਿੰ ਭਏ, ਕਿਯੋ ਨ* ਸਲਾਮ ਕੋ। ਹੇਰਤਿ[24] ਉਰ ਰਿਸਿ[25] ਸਰਸ[26] ਖਾਨ ਮਨਬਾਮ ਕੋ[27]। 'ਹੌਂ ਜੁ ਹਕਾਰਜੋ[28] ਤੋਹਿ ਨ ਆਯੋ, ਕਜਾ ਠਟੀ[29]। ਹੋ ਮੋਰ ਆਇਸੈ[30] ਮੋਰਿ[31] ਬੈਠਿਓ ਲਖਿਲਟੀ[32]!' ॥੪੭॥[33] 'ਚਾਕਰ ਜਬੈ ਤੁਮਾਰ ਆਵਤੇ ਤੁਮ ਕਹੇ। ਤਜੀ ਕ੍ਰਿੱਤ ਅਬ ਸਕੈ ਨਿਰਾਰੇ ਹੋ ਰਹੇ। ਚਾਕਰ ਭਏ ਖ਼ੁਦਾਇ ਹੁਕਮ ਤਿਹ ਮਾਨਈ। ਹੋ ਨਿਰੰਕਾਰ ਕਰਤਾਰ[34] ਜਗਤ ਜਿਹ[35]ਜਾਨਈ' ॥ ੪੮॥ ਸ਼ੂਨ ਸੁਨਤਿ ਰਿਸ[36] ਸਰਸ[37] ਨ ਬਸ[38], ਅਸ ਕਹਿਤਿ ਭਾ।–ਆਨੋਂ[39]

[1]ਅਸੀਂ ਬੈਠੇ ਹਾਂ ਬਨ ਵਿਚ। [2](ਹੁਣ) ਠਾਟ ਮੋਦੀ ਦਾ ਨਹੀਂ। [3]ਮੁੜਕੇ। [4]ਸਿਆਣੇ ਹੋ। [5]ਗੁੱਸੇ ਹੋਇਆ। [6]ਮੱਛਰ। [7]ਗੁੱਸੇ ਹੋਕੇ। [8]ਸੁਮੇਰ ਪਹਾੜ ਨੂੰ। [9]ਤੋੜਨਾ। [10]ਮਨ ਵਿਚ ਮਾਨੋਂ। [11]ਫੜਕੇ ਲੈ ਆਓ। [12]ਛੇਤੀ। [13]ਗੁਰੂ ਜੀ ਨੇ। [14]ਮੁਸਕ੍ਰਾਉਂਦੇ। [15]ਮੂਰਖ। [16]ਭਾਵ ਗੁਰੂ ਜੀ ਘਰ ਗਏ। [17]ਇਸੇ ਕਾਰਣ। [18-19-20-21]ਬਲੀ ਕਲਿਜੁਗ ਦੇ ਪਾਪਾਂ ਨਾਲ ਘੇਰੇ ਹੋਏ। [22]ਬਚਾਉਣ। [23]ਉਸ (ਮੰਦਮਤੀ ਨੂੰ)। [24]ਵੇਖਕੇ। [25]ਗੁੱਸਾ। [26]ਵਧਿਆ। [27]ਵਿੰਗੇ ਮਨ ਵਾਲੇ ਨੂੰ। [28]ਸੱਦਿਆ। [29]ਕੀ ਸਮਝਿਆ ਸੀ। [30]ਮੇਰੇ ਹੁਕਮ ਨੂੰ। [31]ਮੋੜਕੇ। [32]ਲਖ-ਲੁਟ ਹੋਕੇ ਭਾਵ ਬੇਪਰਵਾਹ ਹੋਕੇ। [33]ਗੁਰੂ ਜੀ ਬੋਲਦੇ ਹਨ:–। [34]ਕਰਤਾਰ ਦੇ। [35]ਜਿਸ ਨੂੰ। [36]ਗੁੱਸਾ। [37]ਹੋਰ ਵਧਿਆ। [38]ਵਸ ਨਹੀਂ ਚਲਦਾ। [39]ਲਿਆਵਾਂ, ਇਹ ਗੱਲ ਨਵਾਬ ਨੇ ਆਪਣੇ ਦਿਲ ਵਿਚ ਆਖੀ ਜਾਪਦੀ ਹੈ।

*ਪਾ:-ਨ ਕੀਯਸ।

ਦੀਨ[1] ਮਜ਼ਾਰ-ਦੀਨ ਮਤਿ* ਚਹਿਤਿ ਭਾ[2]। 'ਆਜ ਜੁਮੇ[3] ਕੋ ਰੋਜੁ ਖੋਜ[4] ਸਭਿ ਪਾਇਹੌਂ। ਹੋ ਚਲਿਯੋ ਸੰਗਿ ਮਸੀਤ ਨਿਮਾਜ਼ ਪਢਾਇ ਹੌਂ॥ ੪੯॥ ਦ੍ਰਿਸ਼ਟਿ[5] ਏਕ[6] ਪਰ ਧਰੀ ਜਗਤ ਤਜਿ ਕਾਨ ਕੋ। ਹਿੰਦੂ ਤੁਰਕ ਜਿ ਦੋਇਨ ਭੇਦਹਿ ਜਾਨ ਕੋ। ਤੌ ਹਮ ਕਰਹਿਂ ਖੁਦਾਇ ਬੰਦਗੀ ਬੰਦਿ ਕਰ। ਹੋ ਤੁਮਭੀ ਗਵਨੋਂ ਸੰਗ ਤਜਹੁ ਨਰ ਲਾਜ ਡਰ'॥੫੦॥ ਸੁਨਿ ਨਾਨਕ ਜੀ ਕਾਨ[7] ਬੈਨ ਆਨਨ ਭਨੈ। 'ਚਲੌ ਖਾਨ ਤਿਹ ਥਾਨ ਜਹਾਂ ਤੁਮ ਮਨ ਮਨੈ। ਖੋਜਹੁ ਖੋਜਨ ਜੋਗ ਤ ਜਾਨਜੋ ਜਾਇ ਹੈ'। ਹੋ ਆਨੰਦ ਕੰਦ ਮੁਕੰਦ ਚਲੇ ਸੰਗ ਰਾਇ[8] ਹੈ॥੫੧॥ਰੌਰ ਪਰੀ[9] ਪੁਰਿ ਮਾਂਹਿ ਨਾਰਿ ਨਰ ਸਗਰ ਮੈਂ। ਘਰ ਘਰ ਕਰਤਿ ਵਿਚਾਰ ਕੁਲਾਹਲ[10]ਨਗਰ ਮੈਂ।ਰੰਕ,ਧਨੀ,ਬ੍ਰਿਧ ਬਾਲ ਤਰੁਨ[11] ਦੌਰਤਿਚਲੇ। 'ਹੋ ਨਾਨਕ ਹੁਇ ਹੈ ਤੁਰਕ ਬਾਤ ਇਹ ਨਹਿਂ ਭਲੇ॥੫੨। ਹੋਤਿ ਰੀਤ ਵਿੱਪ੍ਰੀਤਿ ਭੀਤ ਚਿਤ ਹਿੰਦੂ ਕੋ[12]।ਕਵਨ ਨਿਵਾਰਹਿ[13] ਜਾਇ ਬਖਾਨ ਨਰਿੰਦਕੋ[14]।ਅਤਿ ਅਚਰਜ ਕੀ ਬਾਤ ਸੁਨਤਿ ਚਿਤ ਥਰਹਰੈ[15]।ਹੋ ਇਹ ਬਿਧਿ ਆਗੇ ਭਈ ਨ,ਜਿਹ ਬਿਧਿ ਅਬ ਕਰੈ[16]।੫੩।ਚਤੁਰ ਬਰਨ[17] ਨਰ ਚਲੇ ਤਮਾਸ਼ੇ ਹਿਤ ਸਭੇ। ਹੇਰਿ ਜਰਾਮ ਕੁਚਾਲਿ ਬਿਸਾਲਹਿ ਦੁਖ ਤਬੈ। ਸੋਚਤਿ ਸੋਚਨ[18] ਸਕੁਚ[19]ਚਲਨੋ ਚੱਕ੍ਰਤ[20]ਘਰੇ[21]।—ਹੋ ਚਿਤ ਚਾਹਿਤ ਕਛੁ ਔਰ ਔਰ ਬਿਧਿਨਾ[22] ਕਰੇ॥ ੫੪॥ ਬਧਤਿ ਸੁਧਾ ਕੀ ਲਤਾ[23] ਹਲਾਹਲ ਫਰਫਰੀ[24]। ਲਿਖਤ ਕਲਾਨਿਧਿ[25] ਕਲਮ ਬਿਧੁੰਤਕ[26] ਲਿਖਿ ਹਰੀ[27]। ਦਰਬ ਦੇਨ ਕੋ ਖਾਨ ਹਕਾਰਜੋ[28] ਨਰ ਪਠੇ। ਹੋ ਬਹੁਰਿ ਨਿਵਾਜ ਕਰਾਇ ਭਈ ਬਿਧਿ ਆਪੁਠੇ[29]†--॥ ੫੫॥ ਚਤੁਰ ਦਿਸ਼ਾ ਤੇ[30] ਜਕੈ[31]‡ ਥਕਿਤਿ[32]

[1]ਮੁਸਲਮਾਨੀ ਧਰਮ। [2]ਨੀਵੀਂ ਬੁੱਧੀ ਵਾਲਾ ਚਾਹੁਣ ਲੱਗਾ। [3]ਸ਼ੁਕਰਵਾਰ। [4]ਪਤਾ। [5](ਇਹ ਗੱਲ ਨਵਾਬ ਨੇ ਖੁੱਲ੍ਹ ਕੇ ਕਹੀ ਸੁਣਾਕੇ)ਜੇ ਨਜ਼ਰ। [6]ਇਕ ਰੱਬ ਤੇ। [7]ਕੰਨੀਂ।[8]ਨਵਾਬ ਦੇ ਨਾਲ। [9]ਰੌਲਾ ਪੈ ਗਿਆ। [10]ਹਲਚਲੀ। [11]ਜਵਾਨ। [12]ਮਾੜੀ ਗਲ ਹੋਣ ਲੱਗੀ ਹੈ, ਹਿੰਦੂਆਂ ਦਾ ਦਿਲ ਭੈਮਾਨ ਹੈ। [13](ਇਹ ਭੈ) ਦੂਰ ਕੌਣ ਕਰੇ। [14]ਨਵਾਬ ਨੂੰ ਦੱਸਕੇ। [15]ਚਿਤ ਕੰਬਦਾ ਹੈ। [16]ਕਰਨ ਲੱਗਾ ਹੈ (ਨਵਾਬ)। [17]ਚਹੁੰ ਵਰਨਾਂ ਦੇ। [18]ਸੋਚਾਂ ਸੋਚਣੋਂ। [19]ਡਰਦਾ। [20]ਹੈਰਾਨ ਹੋ। [21]ਘਰ ਨੂੰ। [22]ਬਿਧਾਤਾ। [23]ਅੰਮ੍ਰਿਤ ਦੀ ਵੇਲ ਵਧੀ। [24](ਪਰ) ਜ਼ਹਿਰੀਲੇ ਫਲਾਂ ਨਾਲ ਫਲੀ। [25]ਚੰਦ। [26]ਰਾਹੂ। [27]ਚੰਦਰਮਾਂ ਤੋਂ ਭਾਵ ਜਸ, ਰਾਹੂ ਤੋਂ ਅਪਜਸ। ਕਿ ਮੈਂ ਗੁਰੂ ਜੀ ਨੂੰ ਜਸ ਵਾਸਤੇ ਸੁਲਤਾਨ ਪੁਰ ਆਂਦਾ ਸੀ, ਪਰ ਹੁਣ ਮੁਸਲਮਾਨ ਹੋ ਜਾਣ ਤੇ ਮੇਰਾ ਅਪਜਸ ਹੋਵੇਗਾ। [28]ਸੱਦਿਆ ਸੀ। [29]ਉਲਟੀ। [30]ਚੁਫੇਰਿਓਂ। [31]ਹੈਰਾਨ ਹੋਕੇ। [32]ਥਕ ਰਿਹਾ ਹੈ (ਚਿੱਤ)। *ਪਾ:—ਮਨ। †ਪਾ:—ਇਹ ਭੀ ਬਿਧਿ ਆਪੁਠੇ। ‡ਪਾ:—ਜਬੈ।

ਚਿਤ ਹ੍ਵੈ ਰਹਾ।--ਕਾਲੂ ਕਹਿਹੌਂ ਕਾਹਿ[1] ਕਿ ਮੂਲਾ ਕਹਿ ਕਹਾਂ[2]। ਨਾਨਕ ਜਨਨੀ ਬੂਝਤਿ[3] ਉੱਤਰ ਦੇਉਂ ਕੋਹੋ ਮੁਰ ਪਰ ਧਰਿ ਹੈਂ ਖੋਰ,ਨ ਜਾਨਹਿ ਭੇਉ[4] ਕੋ[5]–॥ ੫੬॥ ਲੱਜਤਿ ਚੀਤ ਨਿਕੇਤ ਬਰਜੋ ਦੁਰਿ[6] ਬੈਸਯੋ। ਗ੍ਰੀਵ ਨੀਵ ਕਰਿ ਮਸ਼ਟਿ ਸੋਚ ਤਨ[7] ਜੈਸਯੋ। ਧਰਨਿ ਖਨਿਤ[8], ਚਖਨੀਰ[9] ਭਰੇ ਭਰਿ ਆਵਈ। ਹੋ ਕਰੁਨਾ ਮੂਰਤਿ ਧਰੀ[10] ਮਨੋਂ ਪਛੁਤਾਵਈ ॥ ੫੭॥ ਲਖਯੋ[11] ਨਾਨਕੀ ਤਿਸੈ ਤੁੰਡ ਮੁਰਝਾਇਆ। ਜਲ ਬਿਨ ਤੋਰੀ ਨਾਲ[12] ਕਮਲ ਕੁਮਲਾਇਆ। 'ਚਿਤ ਚੱਕ੍ਰਤਿ ਅਤਿ ਚਿੰਤ, ਕਹਹੁ ਕਸ-ਭੀ[13] ਤੁਮੇਂ ? ਹੋ ਸ਼ੋਕ ਸਿੰਧੁ ਮਹਿੰ ਮਗਨ ਬਤਾਵਹੁ ਨਿਜ ਗਮੈ[14]॥੫੮॥ ਉਚਰੇ ਬਚਨ ਜਰਾਮ 'ਅਕੀਰਤਿ[15] ਜਹਿ ਤਹਾਂ। ਧਰਮ ਰੀਤਿ ਬਿਪ-ਰੀਤਿ[16], ਚਿੰਤ ਚਿਤ ਮੁਹਿ ਮਹਾਂ। ਭ੍ਰਾਤ ਤੁਮਾਰੋ ਗਯੋ ਸੰਗਿ ਨ੍ਰਿਪ ਖਾਨ ਕੇ। ਹੋ ਕਰਿ ਹੈ ਆਜ ਨਿਵਾਜ ਮਸੀਤ ਪਯਾਨ ਕੇ ॥੫੯॥ ਚਤੁਰ ਬਰਨ ਮਹਿੰ ਰੌਰ[17]–ਤੁਰਕ ਤਹਿੰ ਹੋਇ ਹੈ–। ਗਯੋ ਖਾਨ ਚਲਿ ਆਪ ਸੰਗ ਬਹੁ ਲੋਇ[18] ਹੈਂ। ਸ਼ੋਕ ਸਿੰਧੁ ਮਹਿੰ ਮਗਨ[19] ਸੁਨਤਿ ਮਮ ਮਨ ਭਯੋ। ਹੋ ਪੋਤ[20] ਨ ਪ੍ਰਾਪਤਿ ਮੋਹਿ, ਜਤਨ ਬਹੁ ਬਿਧਿ ਠਯੋ' ॥੬੦॥ *ਭਨਤਿ[21] ਨਾਨਕੀ ਬਚਨ 'ਨ ਚਿੰਤਾ ਕੀਜੀਯੇ। ਭਰਮ ਨ ਭੂਲਹੁ,ਭੇਵਭਲੇ ਲਖਿ ਲੀਜੀਯੇ[22]। ਭ੍ਰਾਤ ਹਮਾਰੋ ਭਯੋ ਭੇਸ ਨਰ ਭਗਤਿ[23] ਕੋ। ਹੋ ਤ੍ਰੈਲੋਕਨ ਕੋ ਕੰਤ[24] ਰਚਯੋ ਜਿਨ ਜਗਤ ਕੋ॥੬੧॥ ਪੰਨਗ[25],ਦਾਨਵ[26],ਅਮਰ[27], ਬਰਨ[28], ਕਿੰਨਰ[29] ਧਰਾ[30]। ਮਾਰਤੰਡ[31],ਜਮ,ਇੰਦ[32],ਇੰਦ੍ਰ[33], ਹਰ[34],ਜਗ ਕਰਾ[35]। ਪੌਨ[36]

---

[1]ਕੀ ਕਹੂੰਗਾ।[2]ਕੀਹ ਕਹੇਗਾ। [3](ਜਦੋਂ) ਪੁੱਛੂ (ਤਾਂ)।[4]ਭੇਤ ਨੂੰ ਨਹੀਂ ਜਾਣਨਗੇ।[5]ਛੁਪਕੇ। [6]ਫਿਕਰ ਦਾ ਵਜੂਦ। [7]ਖੋਤ੍ਰਦਾ ਹੈ। [8]ਅੱਖਾਂ ਵਿੱਚ ਅਥ੍ਰੂ। [9]ਰੋਣ ਨੇ ਮੂਰਤ ਧਾਰਕੇ। [10]ਡਿੱਠਾ। [11]ਤੁੱਟੀ ਨਾਲੀ ਦਾ। [12]ਕੀ ਹੋਇਆ ਹੈ। [13]ਆਪਣੀ ਚਿੰਤਾ। [14]ਨਿੰਦਾ। [15]ਉਲਟੀ ਹੋਣ ਲਗੀ ਹੈ। [16]ਹੱਲਾ। [17]ਲੋਕ। [18]ਗਰਕ। [19]ਜਹਾਜ। [20]ਕਿਹਾ। [21]ਸਮਝ ਲੈ। [22]ਭਗਤੀ ਨੇ ਭੇਸ ਧਾਰਿਆ ਹੈ ਇਹ ਮਾਨੁੱਖੀ (ਜਾਮਾ)। [23]ਪਤੀ ਹੈ। [24]ਨਾਗ। [25]ਦੈਂਤ। [26]ਦੇਵਤੇ। [27]ਵਰੁਣ। [28]ਦੈਂਤ੍ਰਿਆਂ ਦੀ ਇਕ ਜਾਤੀ। [29]ਧਰਤੀ। [30]ਸੂਰਜ। [31]ਚੰਦਰਮਾਂ। [32]ਇੰਦਰ। [33]ਸ਼ਿਵ। [34]ਬ੍ਰਹਮਾ। [35]ਹਵਾ।

*ਸ਼੍ਰੀ ਬੇਬੇ ਨਾਨਕੀ ਜੀ ਦਾ ਅਡੋਲ ਨਿਸ਼ਚਾ ਤੇ ਸਤਿਗੁਰੂ ਨਾਨਕ ਦੇਵ ਜੀ ਦਾ ਅਤਿ ਉੱਚਾ ਪ੍ਰਤਾਪ ਇਨ੍ਹਾਂ ਬਚਨਾਂ ਤੋਂ ਪ੍ਰਗਟ ਹੈ। ਚਿੱਤ ਦੀ ਸ਼ਕਤੀ ਲਈ ਤੇ ਮਨ ਦੇ ਸੁਖ ਲਈ ਅਡੋਲ ਨਿਸ਼ਚਾ ਹੈ, ਜਗਜਾਸੂਆਂ ਦੇ ਦਿਲ ਲਈ ਭੁਲ੍ਹਾ ਹੈ।

ਬੈਨਨ੍ਹਿ[1], ਦਿਗਪਾਲ[2] ਰਜਾਇ ਨ ਫੇਰਿਈ। ਹੋ ਨਰ ਬਪੁਰਾ ਹੈ ਕੌਨ ਬੰਕ ਦ੍ਰਿਗ ਹੇਰਿਈ[3] ॥ ੬੨ ॥ ਤਿਸਕੀ ਚਿੰਤਾ ਚੀਤ ਰਤੀਕ[4] ਨ ਕੀਜੀਯੇ। ਲੱਜਤਿ ਤਿਨ ਕੋ[5] ਕਰਹਿ, ਸੁ ਆਇ ਲਖੀਜਿਯੇ[6]। ਤੁਮ ਹੂੰ ਸੰਗਿ ਅਨੰਦ ਰਸੋਈ ਖਾਇਯੇ। ਹੋ ਨਹੀਂ ਰਿਦੈ ਪਰਤੀਤਿ ਤ ਬਿੱਪ੍ਰ ਪਠਾਇਯੇ[7] ॥ ੬੩ ॥ ਭੇਜਸੋ ਨਿੱਧਾ ਦੂਤ, ਮਸੀਤਹਿ ਦਿਸ਼[7] ਗਯੋ। ਭੀਰ ਭੂਰ[8] ਭਰਿ ਰਹੀ ਸਥਾਨ ਨ ਤਹਿੰ ਰਹਯੋ। ਏਕ ਏਕ ਕੋ ਲੰਘਿ ਧਾਇ[9] ਧਸਿ ਅੰਤਰੇ[10]। ਹੋ ਕਰੁਨਾ-ਨਿਧਿ[11] ਕੋ ਦੇਖਿ ਬਿਸੂਰਹਿ ਉਰ ਖਰੇ[12]॥੬੪॥ਦੋਹਰਾ॥ ਪਹੁੰਚਸੋ ਨਿਕਟਿ ਨ ਸ਼੍ਰੀ ਗੁਰੂ ਭੀਰ ਭਈ ਭਰਪੂਰ। ਕਵਿ ਸੰਤੋਖ ਸਿੰਘ ਧਸ਼ਾਧ ਅਬ ਪੂਰਨ ਭਾ ਸੁਖਮੂਰ ॥ ੬੫ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਨਿਬਾਬ' ਪ੍ਰਸੰਗ ਬਰਨਨੰ ਨਾਮ ਇਕਤੀਸਮੋ ਅਧਯਾਯ ॥ ੩੧ ॥

੩੨. [ਗੁਰਚਰਨ ਮੰਗਲ। ਮਸੀਤ ਕੌਤਕ]

ਦੋਹਰਾ ॥ ਨਿਤ ਪ੍ਰਕਾਸ਼* ਸ਼੍ਰੀ ਗੁਰੁ ਚਰਨ ਪ੍ਰਗਟ ਸੁ ਭਾਨੁ ਸਮਾਨ।
ਨਿਖਲ ਦ੍ਵੈਤ ਤਮ ਹਰਨ ਕੋ ਸ਼ਰਨ ਸਦਾ ਸੁਖ ਦਾਨ ॥੧॥

ਪ੍ਰਕਾਸ਼ਕ=ਚਾਨਣਾ ਦੇਣ ਵਾਲੇ, ਰੋਸ਼ਨੀ ਪਾਉਣ ਵਾਲੇ।
ਭਾਨੁ=ਸੂਰਜ। ਸੁ+ਭਾਨੁ=ਸ੍ਰੇਸ਼ਟ ਸੂਰਜ। ਅਕਸਰ 'ਸੁ' ਪਦ ਨੂੰ ਅਪਣੇ ਹੀ ਅਰਥ ਵਿਖੇ ਟਿਕਿਆ ਗੁਣ ਦੇਕੇ ਛੰਦ ਦਾ ਵਜ਼ਨ ਪੂਰਾ ਕਰਨ ਲਈ ਵਰਤਿਆ ਜਾਂਦਾ ਹੈ।
ਨਿਖਲ=ਸਾਰੀ, ਕੁੱਲ। [ਸੰਸ:, ਨਿ+ਖਿਲ]

ਅਰਥ—ਸਾਰੀ ਦ੍ਵੈਤ ਦੇ ਹਨ੍ਹੇਰੇ ਨੂੰ ਦੂਰ ਕਰਨ ਵਿਚ ਬੀ ਸ਼੍ਰੀ ਗੁਰੂ ਜੀ ਦੇ ਚਰਣ ਸਦਾ ਸੂਰਜ ਵਾਂਗੂ ਪਰਤੱਖ ਪ੍ਰਕਾਸ਼ਕ ਹਨ (ਅਤੇ ਉਨ੍ਹਾਂ ਦੀ) ਸ਼ਰਣ ਸਦਾ ਸੁੱਖ ਦਾ ਦਾਨ (ਦੇਣ ਵਾਲੀ ਹੈ)।

ਸ਼੍ਰੀ ਬਾਲਾ ਸੰਧੁਰੁ ਵਾਚ॥ ਅੜਿਲ ॥ ਸੁੰਦਰ ਅਧਿਕ ਮਸੀਤ ਚਿੱਤ੍ਰ ਭਿਤ[13] ਜਾਨਿਯੋ ਚਾਮੀਕਰ[14] ਜਹਿੰ ਲਿਖਸੋ, ਦਿਪਤਿ[15] ਪਹਿਚਾਨਿਯੋ ਤਹਾਂ ਜਾਇ ਭਾ ਠਾਢ[16] ਜੁ ਖਾਨ[17] ਨ੍ਰਿਪਾਲ[18] ਸੋ[19] ਹੋ ਸਭਾ ਆਪਨੀ ਸਹਿਤ ਜਿ ਬੈਸ[20] ਬਿਸਾਲ[21] ਸੋ॥੨॥ ਸ਼੍ਰੀ ਨਾਨਕ ਜੀ ਸੰਗ ਗਜਾਨਘਨ[22] ਰੂਪ ਹੈਂ। ਬਿਕਸਸੋ[23]

[1]ਅਗਨੀ। [2]ਦਿਸ਼ਾ ਦੇ ਪਾਲਕ ਹਾਥੀ। [3]ਕੌਰੀ ਅੱਖਾਂ ਕਰਕੇ ਵੇਖੇ। [4]ਜ਼ਰਾ ਬੀ। [5]ਉਨ੍ਹਾਂ ਨੂੰ ਲੱਜਤ ਕਰਕੇ। [6](ਹੁਣੇਂ) ਆਏ ਜਾਣ ਲਓ। [7]ਤਰਫ। [8]ਬਹੁਤ ਭੀੜ। [9]ਦੌੜਕੇ। [10]ਅੰਦਰ ਧਸ ਧਸ ਕੇ (ਨਿੱਧਾ)। [11]ਗੁਰੂ ਜੀ ਨੂੰ। [12]ਖੜੇ ਕੇ। [13]ਚਿੱਤ੍ਰੀਆਂ ਕੰਧਾਂ। [14]ਸੋਨੇ ਨਾਲ, ਸੁਨਹਿਰੀ। [15]ਚਮਕ ਰਿਹਾ। [16]ਜਾ ਖੜਾ ਹੋਯਾ। [17]ਨਵਾਬ। [18]ਉਹ ਜੋ ਧਰਤੀ ਦਾ ਪਾਲਕ ਸੀ। [19]ਉਹ। [20]ਉਮਰ। [21]ਬੜੀ। [22]ਗਜਾਨ ਦਾ ਬੱਦਲ, ਇਕਰਸ ਗਜਨ ਸਰੂਪ। [23]ਖਿੜਿਆ।

*ਪਾ:—ਪ੍ਰਕਾਸ਼ਕ।

ਕਮਲ ਬਿਸਾਲ[1] ਸੁ ਬਦਨ[2] ਅਨੂਪ ਹੈਂ। ਹਰਖ ਸ਼ੋਕ ਜਿਨ ਨਹੀਂ ਅਨੰਦਹਿ ਏਕ ਰਸ। ਹੋ ਠਾਂਢੇ ਨ੍ਰਿਪ ਕੇ ਨਿਕਟਿ ਬਤਾਵਨ ਸੁਮਗ[3] ਤਿਸ ॥ ੩ ॥ ਦੋਹਰਾ ॥ ਹਿੰਦੂ ਕੋਇ ਨ ਕਹਿ ਸਕੇ ਤੁਰਕਨ* ਤੇਜ ਬਿਸਾਲ। –ਪਰਮੇਸ਼ੁਰ ਪਤਿ ਰਾਖਈ– ਸਿਮਰਹਿੰ[4] ਦੀਨਦਯਾਲ ॥ ੪ ॥ ਅੜਿਲ ॥ ਕਾਜੀ ਬਹੁਰ ਨਿਬਾਬ ਨੀਰ ਲੇ ਕਰਿ ਤਬੈ। ਕਰ ਅਰ ਚਰਨ ਪਖਾਰਿ[5] ਕਰਨੋ ਸੁਧਿ[6] ਤਨ ਸਭੈ। ਠਾਂਢੇ ਦੋਨੋ ਹੋਇ ਬਦਨ[7] ਪਸ਼ਚਮ ਦਿਸ਼ਾ। ਹੋ ਕਰ ਧਰਿ ਜਾਨੂ[8] ਕਾਨ ਨਿਵੈਂ[9] ਪੁਨਿ ਪੁਨ ਰਸਾ[10] ॥ ੫ ॥ ਆਪ ਮਸੀਤਹਿ ਮੱਧ[11], ਰਿਦੇ[12] ਕਿਤ ਕਿਤ ਗਏਧਰ ਪਰ[13] ਧਰਿ[14] ਸਿਰ ਉਠਤਿ ਬਾਰਬਹੁ ਬਿਖਨਿਯੋ[15]। ਕਰਿਕੈ ਪੂਰ ਨਿਵਾਜ ਸੁ ਨਾਨਕ ਸੋਂ ਕਹੇ। 'ਹੋ ਠਾਂਢੋ ਕਿਉਂ ਤੁਮ ਰਹੇ? ਨ ਡਰ ਉਰ ਮੇਂ ਅਹੈ' ॥ ੬ ॥ ਨਾਨਕ ਆਨਨ ਭਨੈ 'ਖਾਨ! ਕਾਨਹਿੰ ਸੁਨੋ! ਕਿਹ ਸੰਗ ਕਰੋਂ[16] ਨਿਵਾਜ, ਲਾਜ[17] ਨਹਿੰ ਤੁਮ ਮਨੋ। ਠਾਂਢੇ ਆਪ ਮਸੀਤ, ਨ ਮਨ ਠਹਿਰਾਇਆ। ਹੋ ਸਿਜਦੇ ਸਮੇਂ ਸੰਕਲਪ ਕੰਧਾਰ ਪਠਾਇਆ ॥ ੭ ॥ ਕਰਤਿ ਖਰੀਦ ਤੁਰੰਗ ਤਰਲ[18], ਮਨ ਤਰਲਿਆ[19]। ਕੂਰੇ ਬੀਚ ਮਸੀਤ[20] ਨਿਵੈਂ[21] ਕਬ ਸਰਲਿਆ[22]। ਜਿਹ ਕਰਨੀ[23] ਸੋ ਮੂਲ ਨ ਥਿਰ ਉਰ ਮਹਿੰ ਕਰਾ। ਹੋ ਬੇਸ[24] ਬੰਦਗੀ ਧਰਨੋ ਦਸੋ ਦਿਸ਼ਿ ਮਨ[25] ਫਿਰਾ' ॥ ੮ ॥ ਕਹਿ ਕਾਜੀ 'ਤੁਮ ਪਾਜ[26] ਬਖਾਨਤਿ, ਡਰ ਨਹੀਂ। ਖਰਨੋ ਹਦੂਰ ਨਿਬਾਬ ਨ ਬੋਲਹੁ ਸਮਝ ਹੀ'। ਆਨਨ ਭਨਿਹੀ ਖ਼ਾਨ 'ਸਾਚ ਨਾਨਕ ਕਹੀ। ਹੋ ਮਨ ਮਮ ਗਯੋ ਕੰਧਾਰ ਸਮੈਂ ਸਿਜਦੇ ਸਹੀ[27] ॥ ੯ ॥ ਪੁਨ ਕਾਜੀ ਬਚ ਭਨੈ 'ਤੁਮਾਰੋ ਮਨ ਗਯੋ। ਹੌਂ ਤੋ ਸਭਿ ਬਿਧਿ ਕਰੀ ਨ ਮਮ ਸੰਗ ਇਨ ਕਿਯੋ[28]। ਮਨ ਅਜਾਨ[29] ਨਿਜ ਪਰਦ[30] ਪਰਾਵਨ[31] ਚਾਹਿਹੀ[32]। ਹੋ ਲਖਤਿ ਨ ਮੂਰਖ ਭੇਵ, ਅਥਾਹਹਿ ਥਾਹਿਹੀ[33] ॥ ੧੦ ॥ ਬੋਲੇ ਨਾਨਕ ਬੈਨ

[1]ਬੜਾ। [2]ਮੁਖੜਾ। [3]ਚੰਗਾ ਰਾਹ। [4]ਭਾਵ, ਹਿੰਦੂ ਸਿਮਰਦੇ ਹਨ। [5]ਧੋਕੇ। [6]ਪਵਿੱਤ੍ਰ। [7]ਮੂੰਹ। [8-9]ਗੋਡਿਆਂ ਅਤੇ ਕੰਨਾਂ ਤੇ ਹੱਥ ਧਰਕੇ ਨਿਉਂਦੇ ਹਨ। [10]ਜ਼ਮੀਨ ਤੇ। [11]ਵਿਚ। [12]ਦਿਲ। [13]ਜ਼ਮੀਨ ਉਤੇ। [14]ਰੱਖਕੇ। [15]ਝੁਕੇ। [16]ਮੈਂ ਕਰਦਾ। [17]ਸ਼ਰਮ। [18]ਚੰਚਲ ਘੋੜੇ। [19]ਚੰਚਲ ਰਿਹਾ ਮਨ। [20]ਝੂਠੀ ਮੂਠੀ ਮਸੀਤ ਵਿਚ। [21]ਨਿਵਿਆਂ। [22]ਕਦੇ ਸਿੱਧਾ (ਖੜਾ) ਹੋਇਆ। [23]ਜਿਸ ਨੇ (ਨਿਵਾਜ) ਕਰਨੀ ਸੀ (ਅਰਥਾਤ ਭਾਵਨੀ)। [24]ਭੇਸ। [25](ਤੇਰਾ) ਮਨ। [26]ਬਨਾਵਟ (ਝੂਠ)। [27]ਠੀਕ। [28]ਕੀਤੀ (ਨਿਮਾਜ)। [29]ਮੂਰਖ। [30]ਅਪਣਾ ਪੜਦਾ। [31]ਪੜਾਉਨਾ। [32]ਚਾਹੁੰਦਾ ਹੈ। [33]ਅਥਾਹ ਦੀ ਥਾਹ ਲੈਣ ਲੱਗਾ ਹੈ।

*ਪਾ:–ਤੁਰਕਿੰਦ=ਤੁਰਕਾਂ ਦੇ ਇੰਦ (ਰਾਜੇ) ਦਾ, ਭਾਵ ਨਵਾਬ ਦਾ।

ਐਨ[1] ਸੁਖ ਗੁਨ ਦਯਾ[2]। 'ਕਾਜ਼ੀ ਕਰੀ ਨਿਵਾਜ ਸਦਨ[3] ਮੈਂ ਮਨ ਚਯਾ –ਬੜਵਾ[4] ਜਯੋਂ[5] ਵਛੇਰ ਗਰਭ[6] ਤਹਿੰ ਪਾਸ ਹੈ। ਹੋ ਤਿਹ ਮੈਂ ਨਹਿੰ ਗਿਰ ਪਰੈ ਬਹੁਤ ਬਿਸਵਾਸ ਹੈ'–॥੧੧॥ ਤਿਹ ਕੇ ਸੰਗ ਮਨ ਫਿਰਤਿ, ਨ ਥਿਰ ਇਕ ਛਿਨ ਭਯਾ[7]। ਸੁਨਿ ਸ਼੍ਰੋਨਨ ਮੈ ਖਾਂਨ[8] ਬਿਗਸ[9] ਮੁਖ ਬਚ ਕਹਯਾ[10]। 'ਭਜਹੁ ਕਾਚ ਕਹੁ ਸਾਚ, ਲਾਜ ਨਿਰਵਾਰਿਯੇ[11]। ਹੋ ਜਿਉਂ ਬੀਤੀ ਚਿਤ ਬੀਚ ਸੁ ਬਚਨ ਉਚਾਰਿਯੇ' ॥੧੨॥ ਕਾਜੀ ਆਨਨ ਭਨਤਿ 'ਸੱਤ,ਜਿਹ ਬਿਧਿ ਕਹੀ। ਅਰਭਕ[12] ਬਾਜਨ[13] ਅਹੈ, ਗਰਭ ਤਿਹ ਢਿਗ ਸਹੀ'। ਅਦਭੁਤ-ਰਸ[14] ਨਰ ਭਏ ਕਛੁਕ ਰਸ ਹਾਸ[15] ਸੋਂਹੋ ਤਬ ਨਿਬਾਬ ਗਹਿ ਚਰਨ ਰਹਯੋ ਹੈ ਦਾਸ ਸੋ॥੧੩॥ 'ਸਿਰ ਪੀਰਨ ਕੇ ਪੀਰ! ਪੀਰ ਹਰਿ ਮੇਰੀਆ[16]। ਗੁਨੀ ਗਹੀਰ ਸਰੀਰ! ਸ਼ਰਨ ਮੈਂ ਤੇਰੀਆ। ਭ੍ਰਮ ਕਰਿ ਭੂਲੇ ਭਨਯੋ, ਭੇਵ ਨਹਿੰ ਜਾਨਿਆ। ਹੋ ਬਖ਼ਸ਼ਹੁ ਔਗੁਨ ਮੋਰ ਅਜਾਨ ਬਖਾਨਿਆ[17] ॥੧੪॥ ਦੋਹਰਾ ॥ ਪੂਰਬ ਔਗਨ ਬਖਸ਼ਿਕੈ ਅਬ ਦਿਹੁ ਨਿਜ ਉਪਦੇਸ਼'। ਬੰਦਿ ਹਾਥ ਬਿਨਤੀ ਕਰਤਿ ਦੌਲਤ ਖ਼ਾਨ ਨਰੇਸ਼ ॥ ੧੫ ॥ 'ਭ੍ਰਮ ਖੁਦਾਇ ਕੋ ਰੂਪ ਹੋ, ਅੰਤਰ ਜਾਮੀ ਸਰਥ। ਮੈਂ ਅਤਿ ਮੂਢ ਨ ਲਖਿ ਸਕਯੋ ਨਿਜ ਐਸ਼ੂਰਜਹਿੰ[18]* ਗਰਥ[19] ॥੧੬॥ਹੌਂ ਸਮੀਪਿ ਚਿਰਕਾਲ ਕੇ,ਛੁਛ[20] ਨ ਛੋਰਹੁ ਆਪ। ਬਿਬਸਿ ਮਨਹਿ ਕੋ ਬਸ ਕਰੋ[21], ਹਰੀਏ ਤੀਨਹੁ ਤਾਪ[22] ॥੧੭॥ ਬਿਸ਼ਯ ਅਧੀਨਹਿੰ ਦੀਨ ਮੈਂ,ਹਰਖ ਸ਼ੋਕ ਅਨੁਸਾਰਿ[23]। ਅਸ ਸੁਨਿਕੈ ਤਿਹ ਕੇ ਬਚਨ ਬੋਲੇ ਗੁਰੂ ਉਦਾਰ ॥ ੧੮ ॥ ਅੜਿਲ ॥ 'ਸੁਨੋ ਖਾਨ! ਦੈ ਕਾਨ, ਪ੍ਰਬਲ ਮਨ ਲੋਲ[24] ਹੈ। ਯਾਂਕੋ ਰੋਕਨ ਕਠਨ, ਰੁਕੈ ਤ ਅਮੋਲ ਹੈ। ਬਿਨ ਰੋਕੇ ਸਭਿ ਢੋਕ ਪਠਨ[25] ਪੁਨ ਸੁਨਨ ਜੋ। ਹੋ ਪ੍ਰੇਮ ਨ ਉਪਜਤਿ ਰੰਚ, ਰਹੈ ਬਿਨ ਗੁਨਨ[26] ਸੋ ॥੧੯॥ ਪਾਰਦ[27] ਅੰਗੁਰੀ ਤਰੈ[28] ਸਥਿਰ ਕਿਉਂ ਹੋਤਿ ਹੈ[29]।

[1-2]ਸੁਖ, ਗੁਣ ਤੇ ਦਇਆ ਦੇ ਘਰ (ਗੁਰੂ ਜੀ)। [3]ਘਰ। [4]ਘੋੜੀ ਨੇ। [5]ਜੰਮਿਆਂ। [6]ਟੋਇਆ। [7]ਸੰਸਾ ਹੈ। [8]ਖਾਂ ਨੇ। [9]ਹੱਸਕੇ। [10](ਕਾਜੀ ਨੂੰ) ਕਿਹਾ। [11]ਹਟਾਕੇ। [12]ਬੱਚਾ। [13]ਘੋੜੀਦਾ [14]ਇਕ ਰਸ ਦਾ ਨਾਮ ਜਿਸ ਵਿਚ ਅਚਰਜ ਛਾ ਜਾਂਦਾ ਹੈ। [15]ਇਕ ਰਸ ਜਿਸ ਵਿਚ ਹਾਸਾ ਫੁਟਦਾ ਹੈ। [16]ਪੀਰਾਂ ਦੇ ਸਿਰ ਪੀਰ! ਮੇਰੀ ਪੀੜ ਦੂਰ ਕਰ। [17](ਜੋ ਮੈਂ ਕਿਹਾ ਸੀ) ਅਜਾਨਪਨੇ ਵਿਚ ਕਿਹਾ ਸੀ। [18]ਆਪਣੇ ਪ੍ਰਤਾਪ ਦੇ। [19]ਹੰਕਾਰ ਕਰਕੇ। [20]ਖਾਲੀ। [21]ਅਮੋੜ ਮਨ ਨੂੰ ਕਾਬੂ ਕਰ ਦਿਓ। [22]ਤਿੰਨ ਤਾਪ=ਆਧਿ, ਵਿਆਧਿ, ਉਪਾਧਿ ਦੂਰ ਕਰੋ। [23]ਦੇ ਅਧੀਨ ਹਾਂ। [24]ਚੰਚਲ। [25]ਪੜ੍ਹਨਾ। [26]ਮਨ ਗੁਣਹੀਨ ਰਹਿੰਦਾ ਹੈ, (ਗੁਣ ਹੀਨ ਕਿਸੇ ਕੰਮ ਨਹੀਂ। ਯਥਾ–ਵਿਣ ਗੁਣ ਕੀਤੇ ਭਗਤਿ ਨ ਹੋਇ।) (ਅ) ਗੁਨਨਾ=ਵਿਚਾਰਨਾ। [27]ਪਾਰਾ। [28]ਤਲੇ। [29]ਨਹੀਂ ਟਿਕਦਾ। *ਪਾ:–ਈਸ਼ੁਰਜ ਕੇ।

ਕਰਹਿੰ ਪ੍ਰਯਤਨ ਅਨੇਕ ਸੁ ਵਹਿਰ ਉਦੋਤ ਹੈ[1]। ਜਥਹਿ ਸਿੱਧ[2] ਮਿਲ ਜਾਤ ਮਾਰ ਥਿਰ ਕਰਤਿ ਹੈ[3]। ਹੋ ਤਿਉਂ ਮਨ ਸਤਿਗੁਰ ਮਿਲੇ ਸਥਿਰਤਾ ਧਰਤਿ ਹੈ ॥ ੨੦ ॥ ਜਿਉਂ, ਤੁਰੰਗ[4] ਮੁਖਤਾਨ[5] ਅਜਾਨ ਸਊਰ ਕੋ[6]। ਸ੍ਵੇਛਾ-ਤਰਲੰ[7] ਦੌਰਿ[8] ਦੇਤਿ ਦੁਖ ਭੂਰ ਕੋ। ਚਢੈ ਸੁਜਾਨ ਸਊਰ[9] ਕਸਾ[10] ਕਰ ਲੇਯਕੈ[11]। ਹੋ ਕਰਹਿ ਸੁ ਥਸਿ ਮੁਖ ਮਾਂਹਿ ਕੰਟਕਾ[12] ਦੇਯ ਕੈ ॥ ੨੧ ॥ ਸਤਿਗੁਰ ਸਬਦ ਸਊਰ ਤਰੈ[13] ਤਿਹ[14] ਦੀਜਿਯੇ। ਕਸ਼ਟ ਨਰਕ ਕੋ ਕਸਾ[15] ਦਿਖਾਵਨ ਕੀਜਿਯੇ। ਬਿਸ਼ੈ ਨਿਬ੍ਰਿਤੀ ਕਰਨ ਸੁ ਕਵਿਕਾ[16] ਜਾਨੀਯੇ। ਹੋ ਮਨ ਤੁਰੰਗ[17] ਇਉਂ ਲਖਹੁ ਕਰਨ ਵਸਿ ਠਾਨਿਯੇ ॥ ੨੨॥ ਦੋਹਰਾ ॥ ਰਾਗ ਦ੍ਵੈਖ ਮਲ ਪਰਹਰਹੁ[18] ਭਾਨਾ ਪ੍ਰਭੁ ਕੋ ਮੰਨਿ। ਸਿਮਰ ਨਾਮ ਕਰਤਾਰ ਕੋ ਕਰਹੁ ਜਨਮ ਨਿਜ ਧੰਨ' ॥ ੨੩ ॥ ਸੁਨਿ ਸਤਿਗੁਰ ਉਪਦੇਸ਼ ਕੋ ਧਾਰਿ ਰਿਦੈ ਮਹਿੰ ਲੀਨ। ਕਰ ਬੰਦੇ ਬੰਦਨ ਕਰੀ ਬੋਲਨੋ ਬਚਨ ਪ੍ਰਬੀਨ॥੨੪॥ ਅੜਿੱਲ ॥ 'ਦਾਮ ਸਾਤ ਸੈ ਸਾਠ ਕਹੋ ਕਯਾ ਕੀਜਿਯੇ? ਮੂਲੈ ਕਰੀ ਪੁਕਾਰ ਕਹੈ–ਮੁਝ ਦੀਜਿਯੇ–।ਅਬ ਜਿਹ ਬਿਧਿ ਨਿਜ ਬਦਨ ਬਦਹੁ[19] ਤਸ਼ ਬਿਧਿ ਕਰੈਂ। ਹੋ ਮੈਂ ਮੁਰੀਦ ਤਵ ਭਯੋ ਮਿਹਰ ਮੁਰ ਪਰ[20] ਧਰੈਂ[21]' ॥ ੨੫ ॥ ਸੁਨੇ ਬਿਨੈ ਕੇ ਬੈਨ ਨੈਨ ਕਰੁਨਾ ਭਰੇ। ਭਵ ਸੰਭਵ[22] ਦੁਖ ਗ੍ਰਸਤਿ[23] ਬੰਧ ਤਿਹ ਕੇ ਹਰੇ। ਕਹੈਂ 'ਕਹਯੋ ਇਕ ਬਾਰ ਦੇਨ ਧਨ ਤੋਹਿ[24] ਭਬਾਹੋ ਅੱਗ੍ਰਜ[25] ਜਿਉਂ ਉਚ ਆਇ[26] ਕਰਹੁ ਤਿਉਂ ਕਾਜ ਅਬ' ॥ ੨੬॥ਆਨਨ ਖ਼ਾਨ[27] ਬਖਾਨ 'ਕਾਨ ਸੁਨਿ ਨਿਧਿਮਯਾ[28]! ਅਰਧ ਦਰਬ ਸ੍ਰੀ ਚੰਦ, ਅਰਧ ਤਿਨ[29] ਮਨ ਠਯਾ[30]। ਪੁਨ ਤੁਮ ਜਿਉਂ ਮਨ ਹੋਇ ਰਜਾਇ ਭਨੀਜਿਯੇ। ਹੋ ਕਰੌਂ ਕਾਜ ਮੈਂ ਸੋਇ ਦਾਸ ਲਖਿ ਲੀਜਿਯੇ[31] ॥

---

[1]ਬਾਹਰ ਨੂੰ ਉਛਲਦਾ ਹੈ। [2]ਪਾਰੇ ਥਿਰ ਕਰਨ ਵਾਲਾ ਕੋਈ ਮਸਾਲਾ, ਜੈਸੇ ਗੰਧਕ । (ਅ) ਇਕ ਦਵਾਈ ਜਿਸਨੂੰ ਰਿਧੀ ਬੀ ਕਹਿੰਦੇ ਹਨ। [3]ਟਿਕਾ ਲੈਂਦਾ ਹੈ । [4]ਘੋੜਾ (ਹੋਵੇ) । [5]ਮੂੰਹ ਜ਼ੋਰ । [6]ਅਜਾਣ ਅਸਵਾਰ ਨੂੰ । [7]ਆਪਣੀ ਇੱਛਾ ਨਾਲ ਚੰਚਲ । [8]ਭਜਦਾ । [9]ਸਿਆਣਾ ਅਸਵਾਰ । [10]ਚਾਬੁਕ । [11]ਹੱਥ ਵਿਚ ਲੈ ਕੇ । [12]ਕੜਯਾਲਾ । [13]ਸਤਿਗੁਰ (ਦੇ ਦਿੱਤੇ) ਨਾਮ ਰੂਪੀ ਅਸਵਾਰ ਦੇ ਹੇਠਾਂ । [14]ਉਸ (ਮਨ) ਨੂੰ । [15]ਚਾਬੁਕ । [16]ਲਗਾਮ, ਕੜਯਾਲਾ । [17]ਘੋੜਾ । [18]ਦੂਰ ਕਰਹੁ । [19]ਆਖੋ । [20]ਮੇਰੇ ਉਪਰ । [21]ਕਰੋ । [22]ਸੰਸਾਰ ਦੇ ਪੈਦਾ ਕੀਤੇ । [23](ਜਿਨ੍ਹਾਂ ਵਿਚ) ਫਸਿਆ ਸੀ। [24]ਤੈਨੂੰ ਤਦੋਂ । [25]ਅਗੋਂ । [26](ਤੇਰੇ) ਦਿਲ ਵਿਚ ਜਿਵੇਂ ਆਵੇ । [27]ਖਾਂ ਨੇ । [28]ਹੇ ਦਯਾ ਦੇ ਸਮੁੰਦਰ । [29]ਭਾਵ ਫਕੀਰਾਂ ਨੂੰ। [30]ਮੈਂ ਮਨ ਵਿਚ ਠਾਣਿਆਂ ਹੈ। [31]ਜਾਣ ਲਵੋ ।

੨੭॥ ਸ਼੍ਰੀ ਮੁਖ ਕਹੈਂ'ਤੁਮਾਰ ਜੁ ਮਨ ਮਹਿੰ ਆਵਈ। ਤਿਸ ਬਿਧਿ ਕਰਿਯੇ ਆਪ,ਨ ਕੋਇ ਹਟਾਵਈ'। ਕਹਿ ਕਰ ਮਯਾਨਿਕੇਤ[1] ਮਸੀਤਹਿੰ ਤੇ ਚਲੇ। ਹੋ ਜਗ ਜਿਨ ਭਗਤਿ ਦਿਢਾਇ ਚਲਾਯੋ ਮਗ ਭਲੇ ॥੨੮॥ ਨਿਸ਼ਚਾ ਭਯੋ ਨਿਬਾਬ ਨ ਪੁਨਿ ਮਨ ਡੋਲਿਯਾ। ਉਰ ਸੁਖ ਪਾਇ ਅਮੋਲ, ਬਿਸਾਲ ਨ ਬੋਲਿਯਾ[2]।ਮਨੁਜ ਪਰਸਪਰ ਭਨਤਿ ਭਯੋ ਬਿਰਤਾਂਤ ਜੋ।'ਹੋ ਅੰਤਰਜਾਮੀ ਅਹੈ[3],ਬਤਾਈ ਬਾਤ ਜੋ[4]' ॥੨੯॥ ਦੋਹਰਾ ॥ ਸੁਨਿ ਨਿੱਧਾ ਦਿਜਬਰ ਸਕਲ ਧਾਵਾ ਸੁਧਿਕੇ ਹੇਤ[5]। ਦੁਖਿਤਿ ਸਰਬ ਪਰਵਾਰ ਜੋ ਬੈਸੇ ਹੁਤੇ ਨਿਕੇਤ ॥ ੩੦॥ ਅੜਿਲ ॥ ਕਹਯੋ ਆਨ 'ਜਜਮਾਨ ਵਧਾਇਯੋਂ ਸੁਖ ਭਯੋ। ਉਰ ਹਰਖਹੁ, ਹਰਿ ਭਰਮ, ਸੁਜਸੁ ਜਗ ਮਹਿੰ ਛਯੋ[6]। ਸੁਨਤਿ ਸ਼੍ਰੋਨ ਪੁਟ' ਸੰਗਿ ਸੋਮ[7] ਪੀ ਕਰਿ[8] ਜਬੈ। ਹੋ ਪਨਾਸ ਨ ਬੁਝੀ ਜਰਾਸ ਬਹੁਰ ਬੂਝਨੋ ਤਬੈ॥੩੧॥'ਭਨਹੁ[10] ਬਿੱਪ੍ਰ ਬਰ[11]! ਸਕਲ ਭਯੋ ਬਿਰਤਾਂਤ ਜਿਉਂ। ਨਾਨਕ ਬਹੁਰ ਨਿਬਾਬ ਨਿਬੇਰ[12] ਸੁਨਾਉ ਤਿਉਂ'।ਕਹਿ ਨਿੱਧਾ'ਮੈਂ ਸੁਨੀ, ਠਾਂਢ[13] ਨਾਨਕ ਰਹੇ। ਹੋ ਕਰੀ ਨਿਬਾਬ ਨਿਵਾਜ ਬਹੁਤ ਨੁਤਿ[14] ਪੁਨਿ ਕਹੇ ॥ ੩੨॥ ਅੰਤਰਿ ਨਹੀਂ ਮਸੀਤਿ ਸੁ ਬਾਹਰ ਮੈਂ ਸੁਨੀ'। ਹਰਖ ਬਿੱਖ[15] ਉਰ ਬਧਤਿ ਨਾਨਕੀ ਪੁਨ[16] ਭਨੀ[17]। 'ਦਿਜਬਰ ! ਕ੍ਰਾਤਾ ਕਹਾਂ ਆਪ ਤਜਿ ਕਰਿ ਅਏ ? ਹੋ ਹੇਰਯੋ ਕੈਧੋਂ ਨਾਂਹਿ[18], ਬਹੁਰ[19] ਕਿਹ ਦਿਸ਼ਿ ਗਏ' ॥ ੩੩ ॥ 'ਹੌਂ[20] ਨਹਿੰ ਹੇਰੇ ਤਹਾਂ, ਦੇਨਿ ਦ੍ਰਤ[21] ਸੁਧ ਅਯੋ'। ਸੁਨਤਿ ਸ਼੍ਰਵਨ ਜੈਰਾਮ ਰੋਸ ਤਿਹ ਪਰ ਕਯੋ। 'ਮਿਲੇਯੋ ਖੋਜਿ ਕਰਿ ਕਿਉਂ ਨ ਕੁਸ਼ਲ ਤਿਨਤੇ ਲਈ। ਹੋ ਆਯੋ ਸੁਧ ਬਿਨ ਲਏ, ਬਾਤ ਭਲ ਨਹਿੰ ਕਈ[22]' ॥ ੩੪॥ ਭਨਤਿ ਨਾਨਕੀ ਬਚਨ 'ਚਿੰਤ ਚਿਤ ਤੇ ਤਜੋ। ਧਰਹੁ ਪ੍ਰੀਤ ਪਰ-ਤੀਤ ਨ ਸੰਸੈ ਹਤਿ ਅਜੋ[23]? ਉਠਹੁ ਆਸਨ ਮੁਖ ਅਚਹੁ[24] ਬਹੁਤ ਚਿਰਕੋ ਧਰਯੋ।ਹੋ ਆਵਹਿੰਗੇ ਸੁਖ ਸੰਗ,ਕ੍ਰਾਤ ਹਰਿ ਅਵਤਰਯੋ[25]॥੩੫॥ਇਹ ਬਿਧਿ

---

[1]ਦਯਾ ਦੇ ਘਰ। [2]ਵਾਧੂ (ਬਚਨ ਫੇਰ) ਨਹੀਂ ਬੋਲਿਆ। [3]ਅੰਤਰਜਾਮੀ ਹੈ (ਗੁਰੂ ਨਾਨਕ)। [4]ਜੋ (ਦਿਲ ਦੀ) ਗਲ ਦੱਸੀ ਨੈ। [5]ਖਬਰ ਦੇਣ ਨੂੰ ਨੱਸਿਆ। [6]ਪਸਰਿਆ ਹੈ। [7]ਕੰਨਾਂ ਦੇ ਭੋਨਿਆਂ ਨਾਲ। [8]ਅੰਮ੍ਰਿਤ। [9]ਪੀਕੇ। [10]ਆਖੋ। [11]ਚੰਗੇ ਬ੍ਰਹਮਣ ਜੀ। [12]ਗੁਰੂ ਤੇ ਨਿਬਾਬ ਦਾ ਨਿਏੜਾ। [13]ਖੜੇ। [14]ਉਸਤਤੀ। [15]ਖੁਸ਼ੀ ਦਾ ਬੂਟਾ। [16]ਫੇਰ ਨਾਨਕੀ ਨੇ। [17]ਕਹੀ। [18]ਡਿਠੇ ਹਨ ਕਿ ਨਹੀਂ। [19]ਫੇਰ। [20](ਨਿੱਧੇ ਨੇ ਕਿਹਾ) ਮੈ। [21]ਛੇਤੀ। [22]ਚੰਗੀ ਗਲ ਨਹੀਂ ਕੀਤੀ। [23]ਅਜੇ ਭੀ ਤੁਹਾਡਾ ਸਿਸਾ ਨਹੀਂ ਦੂਰ ਹੋਯਾ। [24]ਛਕੋ। [25]ਹਰੀ ਦਾ ਅਵਤਾਰ ਹਨ।

ਬਦਨਹ ਬਦਤਿ[1] ਸਦਨ ਪਰ ਦੰਪਤੰ[2]। ਨੀਚੇ ਤੁਲਸਾਂ ਹੁਤੀ ਨਿਰਖਿ ਜਗ[3] ਬੰਦਤੰ[4]। 'ਬਧੂ ਕ੍ਰਾਤ ਜੀ ਅਏ ਬਦਨ ਅਰਬਿੰਦਿਆ[5]। ਹੋ ਆਨੰਦ ਕੰਦ ਮੁਕੰਦ ਕਦਨ ਦੁਖ ਦੁੰਦਿਆ[6]' ॥ ੩੬ ॥ ਸੁਨਤਿ ਨਾਮ ਜੈਰਾਮ ਅਮੀ ਆਮੀ ਪਿਯੋ[7]। ਅੰਗ ਨ ਮੇਵਹਿ ਛੋਭ ਉਠਨੋ[8] ਨਿਰਖਤਿ ਭਯੋ। ਰੁੰਦ ਰਦਨ[9] ਤਿਨ ਸਦਨ ਕਦਨ ਦੁਖ[10] ਆਇਗੋ*। ਹੋ ਨਿਰਖ ਹਰਖ ਉਰ ਸਰਸ ਬਿਸੂਰ[11] ਨਸਾਇਗੋ* ॥੩੭॥ ਦੋਹਰਾ॥ ਅਰਬਿੰਦ ਬਦਨ ਬਿਲੋਕਕੈ ਦੰਪਤਿ ਬੰਦਨ ਕੀਨਿ। ਚਿੰਤਾ ਚਿਤ ਤੇ ਖੀਨ ਹੈ, ਆਨੰਦ ਮਹਿੰ ਭੇ ਪੀਨ[12] ॥੩੮॥ ਨਰਾਜ ਛੰਦ ॥ ਜਰਾਮ ਔਰ ਨਾਨਕੀ ਬਸਾਇ ਭ੍ਰੂਰ ਸਾਦਰਾ[13]। 'ਮਸੀਤ ਆਪ ਜਾਇ ਜਨੋਂ ਕਰੀ, ਕਹੋ ਮਯਾਕਰਾ ! ਸਚਿੰਤ ਚੀਤ ਹ੍ਵੈ ਰਹੇ, ਨ ਭੇਵ ਕੋਇ ਜਾਨਿਯਾ। ਪੁਮਾਨ[14] ਨਿੰਦ ਆਨਨੰ[15] ਭਨੈਂ, ਸੁਨੇ ਭੁਲਾਨਿਯਾ'॥੩੯॥ ਗੁਰੂ ਭਨੰਤਿ 'ਬੀਤਗੀ ਜੁ ਤਾਂਹਿ ਕਜਾ ਵਿਚਾਰ ਹੈ। ਸਮੀਪ ਜੋ ਪੁਮਾਨ ਥੇ ਸੁਨੇਹੁ ਸੋ ਉਚਾਰਿ ਹੈਂ'। ਜਰਾਮ ਹਾਥ ਬੰਦ ਦੋ ਬੁਝੰਤਿ ਬਾਰ ਬਾਰ ਹੀ। 'ਮਸੀਤਿ ਮੈਂ ਬਿਤੀਤਿ ਜਨੋਂ ਸੁਨਾਇਯੋ ਉਚਾਰਿਹੀ ॥ ੪੦ ॥ ਬੁਝੇਯ ਆਨ ਕੋ[16] ਹਮੈਂ[17], ਬਿਨਾ ਸੁਨੇ ਕਿ ਭਾਖਹੀਂ[18]। ਤੁਮਾਰ ਤੁੰਡ[19] ਜੋ ਸੁਨੈਂ ਸੁ ਸਾਚ ਬੱਛ ਲਾਖਹੀਂ[20]। ਭਈ ਜੂ ਆਦਿ ਅੰਤ ਲੌ ਬਖਾਨਿ ਆਪ ਕੀਜਿਯੇ। ਸਭੈ ਸੁਨਾਇ ਬਾਤ ਕੋ ਅਨੰਦ ਮੋਹਿ ਦੀਜਿਯੇ' ॥ ੪੧ ॥ ਅੜਿਲ ॥ ਦੇਖਿ ਦੀਨਤਾ ਦਯਾਲ ਬਦਨ ਸਭਿ ਬਿਧਿ ਕਹੀ। ਜਿਉਂ ਹੋਯੋ ਬਿਰਤਾਂਤ ਖ਼ਾਨ ਕਾਜ਼ੀ ਸਹੀ। 'ਮਨਮੁਖ ਮੂਢ ਅਜਾਨ ਨ ਮਨ ਥਿਰ ਕਰਤਿ ਹੈਂ। ਹੋ ਬਾਹਿਰ ਬੇਖ ਸਰੀਰ ਬੰਦਗੀ ਧਰਤਿ ਹੈਂ॥੪੨॥ ਗਰਬ ਕਰਹਿੰ ਨਿਜ ਰਿਦੇ-ਖੁਦਾਇ ਕਿ ਯਾਦ ਹੈ–।ਛੁਛੇ ਪ੍ਰੇਮ ਬਿਹੀਨ ਬੇਖ ਸਭਿ ਬਾਦ ਹੈ।ਬਿਸ਼ੈ ਮੋਹ ਮਹਿੰ ਫਸੇ, ਸਦਾ ਮਨ ਤਹਿੰ ਬਸੈ।ਹੋ ਉਰਝੇ ਸ੍ਵਾਦਨ ਬਾਦ[22] ਪ੍ਰਭੂ ਰਸ ਕਿਉਂ ਰਸੈ[23]॥੪੩॥ ਜਹਿੰ ਤਹਿੰ ਮਨ ਤਿਨ ਹੁਤੋ ਬਤਾਯੋ

---

[1]ਕਹਿ ਰਹੇ ਸਨ। [2]ਇਸਤ੍ਰੀ ਪਤੀ। [3]ਜਗਤ ਦੇ। [4]ਇੰਦਨ ਜੋਗ ਨੂੰ। [5]ਕਮਲ ਮੁਖ ਵਾਲੇ। [6]ਸਾਰੇ ਦੁਖਾਂ ਦੇ ਨਾਸ਼ਕ। [7](ਮਾਨੋਂ) ਰੋਗੀ ਨੇ ਅੰਮ੍ਰਿਤ ਪੀਤਾ। [8]ਵਲਵਲਾ ਉਠਿਆ (ਪਜਾਰ ਦਾ)। [9]ਵੇਖਣ ਲਗਾ। [10]ਮਰਤਬਾਨ ਦੇ ਫੁਲਾਂ ਵਰਗੇ ਦੰਦਾਂ ਵਾਲੇ। [11]ਨਾਸ਼ ਕਰਤਾ ਦੁਖਾਂ ਦੇ। [12]ਬੇਰੇ। [13]ਹੋਏ ਤਕੜੇ। [14]ਆਦਰ ਨਾਲ। [15]ਮਨੁਖ। [16]ਮੂੰਹੋਂ। [17]ਕੋਈ ਹੋਰ ਜੇ ਪੁਛੇ। [18]ਸਾਨੂੰ। [19]ਕੀ ਦਸਾਂਗੇ(ਅਸੀਂ)। [20]ਮੁਖੋਂ। [21]ਸੱਚਾ ਤੇ ਪਿਆਰਾ ਜਾਣਾਂਗੇ। [22]ਬਿਰਥੇ (ਯਾ ਝਗੜਿਆਂਦੇ)ਸੁਆਦਾਂ ਵਿਚ ਫਸੇ ਹਨ। [23]ਕਿਵੇਂ ਰਸੀਏ ਹੋਣ। *'ਗੇ'ਦੀ ਥਾਂ 'ਇਆ' ਪਾਠਾਂਤ੍ਰ ਹੈ।

ਸਭਿ ਸਹੀ। ਕਰਤਿ ਜਗਤ ਕੋ ਧੰਧ ਸਥਿਰ ਇਕ ਛਿਨ ਨਹੀਂ[1] । ਸੁਨਿ ਕਰਿ ਨਿਮਨੋ ਨਰੇਸ਼ ਸੁ ਨਿਸ਼ਚਾਪਾਇਕੈ।–ਹੌ ਬਖਸ਼ਹੁ ਭੂਲ ਜੁ ਭਨਯੋ ਦਯਾ ਮਨ ਲਾਇਕੈ–।੪੪। ਬਹੁਰ ਦਰਬ ਕੀ ਬਾਤ ਨਿਬਾਬ ਬਖਾਨਿਆ–ਅਰਧ ਦੇਨ ਸ੍ਰੀ ਚੰਦ, ਅਰਧ ਹਿਤ ਦਾਨਿਯਾ[2]–। ਕਹਿ ਕਰਿ ਗਮਨਯੋ ਸਦਨ ਬੰਦਨਾ ਠਾਨਿ[3] ਸੋ[4]। ਹੌ ਹਮ ਆਏ ਤੁਮ ਨਿਕਟਿ ਭਈ ਇਵ ਜਾਨਿ ਸੋ।੪੫।ਜੀਜਾਜੀ ਇਉਂ ਕਰੀ, ਭਲੀ ਕੈਧੌਂ ਬੁਰੀ। ਚਤੁਰ ਬਰਨ ਕੀ ਭੀਰ ਹੁਤੀ ਤਹਿਂ ਬਹੁ ਜੁਰੀ। ਸਭਿਨਿ ਸੁਨੇ ਇਹ ਵਾਕ ਹਸੀ ਅਤਿਸ਼ੈ ਭਈ[5]। ਹੌ ਸੁਨਿ ਇਵ ਸ਼੍ਰਵਨ ਜਰਾਮ ਚਿੰਤ ਚਿਤ ਦੂਰ[6] ਗਈ ॥੪੬॥ ਨਰਾਜ ਛੰਦ ॥ ਜਰਾਮ ਜੋਰਿ ਹਾਥ ਬੈਨ ਆਨਨੰ[7] ਬਖਾਨ ਹੈ । 'ਭਲੀ ਸਦੀਵ ਆਪ ਕ੍ਰਿਤ,ਕੌ[8] ਬੁਰੀ ਸੁ ਮਾਨ[9] ਹੈ। ਮਯੰਕ[10] ਮਾਰਤੰਡ[11] ਜਸੋਂ ਪ੍ਰਮਾਨਨੰ[12] ਅਨੰਦਦਾ[13] । ਧਰਾਵਤਰ[14] ਆਪ ਤੈਸ ਮੋਖ ਦਾਨ ਦਾਸ ਦਾ[15] ॥੪੭॥ ਦੋਹਰਾ ॥ ਭਨਤਿ ਨਾਨਕੀ ਬੈਨ ਪੁਨਿ 'ਆਇ ਕਿ ਨ ਪਰਤੀਤਿ? ਅਬ ਲੌ ਕਿਧੌਂ[16] ਸੰਦੇਹ ਉਰ,ਕਰਹੁ ਨ[17] ਅਸਥਿਰ ਚੀਤ[18] ! ॥ ੪੮ ॥ ਉਠਹੁ ਰਸੋਈ ਜੇਵੀਂਏ ਭਰਮ ਨ ਭੂਲ ਕਰੇਹੁ। ਕ੍ਰਿਪਾਸਿੰਧੁ ਨਾਨਕ ਨਿਕਟਿ ਚਿਤ ਚਿੰਤਾ ਭੰਜਿ ਦੇਹੁ'॥੪੯॥ ਅੜਿੱਲ॥ [19]ਸ਼੍ਰੀ ਨਾਨਕ ਜੀ ਧੰਨ ! ਅਮਰ ਗਨ[19] ਮੰਨਿ ਹੈਂ । ਤੂੰ ਭਗਨੀ[20] ਤਿਨ ਕੇਰਿ, ਅਧਿਕ ਮਤ[21],ਧੰਨ ਹੈਂ[22]।ਹੌਂ ਭੀ ਕਛੂਅਕ ਧੰਨ ਅਪਨ ਉਰਮਹਿਂ ਲਖੌਂ[23]। ਹੌ ਜਗ ਪ੍ਰਸੰਗ[24] ਮਮ ਤੋਰ ਭਯੋ ਅਸ ਬਿਧਿ ਪਿਖੌਂ[25] ॥੫੦॥ ਦੋਹਰਾ ॥ ਸ਼੍ਰੀ ਬਾਲਾ ਸੰਧੁ ਭਨਤਿ ਸ਼੍ਰੀ ਅੰਗਦ ਸੁਖਰਾਸ ! ਆਗੈ ਅਮੀ[26] ਪਟੰਤਰੰ[27] ਔਰ ਸੁਨਹੁ ਇਤਿਹਾਸ ॥ ੫੧ ॥ ਅੜਿੱਲ ॥ ਬਾਰ ਬਾਰ ਕਹਿ ਬਹੁਰ ਸੰਗ ਨਾਨਕ ਲਿਯੇ । ਉਠੇ ਅਚਨ ਘਰ[28] ਅਸਨ ਜਰਾਮਹਿ ਸੁਖ ਭਏ। ਮੁਝ ਕੋ ਲੀਨੋ ਸੰਗ ਸੁ ਭੋਜਨ ਖਾਨਿ ਕੇ। ਹੌ ਗਏ ਰਸੋਈ ਥਾਨ ਮੁਦਿਤ[29] ਮਨ ਮਾਨਿ ਕੇ ॥੫੨॥ ਓਦਨ[30] ਸਰਪੀ[31] ਸਿਤਾ[32] ਪਹਿਤ[33] ਅਤਿ ਸਾਦਿਆ[34] । ਰੁਚਿ

---

[1]ਭਾਵ, ਉਹਨਾਂ ਦਾ ਮਨ ਥਿਰ ਨਹੀਂ । [2]ਦਾਨ ਵਾਸਤੇ । [3]ਕਰਕੇ । [4]ਉਹ (ਨਵਾਬ) । [5]ਛਿਪ । [6]ਮੁਖੋਂ । [7]ਕੌਣ । [8]ਮੰਨੇ । [9]ਚੰਦ੍ਰਮਾਂ। [10]ਸੂਰਜ । [11]ਜੈਸੇ ਮਨੁੱਖਾਂ ਦੇ । [12]ਖੁਸ਼ੀ ਦਾਤੇ ਹਨ। [13]ਧਾਰਿਆ ਹੈ ਅਵਤਾਰ । [14]ਦਾਸਾਂ ਨੂੰ ਮੋਖ ਦੇਣ ਵਾਲਾ।[15]ਕਿਤੇ,ਜਾਂ ।[16]ਕਿਉਂ ਨਹੀਂ ਕਰਦੇ । [17]ਚਿੱਤ ਨੂੰ ਥਿਰ । [18]ਭਾਈ ਜੈਰਾਮ ਦਾ ਕਥਨ । [19]ਦੇਵਤੇ ਸਾਰੇ । [20]ਭੈਣ । [21]ਤੇਰੀ ਮਤ ਵੱਧ ਹੈ । [22]ਤੂੰ ਭੀ ਧੰਨ ਹੈਂ । [23]ਸਮਝਦਾ ਹਾਂ । [24]ਸਨਬੰਧ । [25]ਵੇਖਦਾ ਹਾਂ । [26]ਅੰਮ੍ਰਿਤ । [27]ਭੂਲ । [28]ਉੱਤਮ । [29]ਖੁਸ਼ । [30]ਬਾਵਲ । [31]ਘਿਉ । [32]ਖੰਡ । [33]ਦਾਲ । [34]ਬੜੇ ਸੁਆਦੀ ।

ਅਨਰੂਪੈਂ[1] ਖਾਇ ਉਠੇ ਸਹਿਲਾਦਿਆ[2]। ਪੁਨ ਪਰਯੰਕ ਛਸਾਇ ਪੌਢਿਯੇ[3] ਪਰਮ ਸੁਖ। ਹੋ ਜਿਸ ਦਰਸ਼ਨ ਤੇ ਬਿੰਦ ਸਭੈ[4] ਟਰਿ ਜਾਹਿੰ ਦੁਖ ॥ ੫੩ ॥ ਦੋਹਰਾ ॥ ਪਤਿਤ ਸੁਨਤਿ ਇਤਿਹਾਸ ਇਹ ਸ੍ਰੀ ਗੁਰੁ ਸ਼ਰਧਾ ਦੈਨ। ਅਘ ਓਘਨ ਮਲ ਹਰਨ ਕੋ ਜਲ ਸਮ ਹੈ[5] ਸੁਖਐਨ ॥੫੪॥ ਇਤਿ ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਮਸੀਤ' ਪ੍ਰਸੰਗ ਬਰਨਨੰ ਨਾਮ ਬਤੀਸਮੋ ਅਧਜਾਯ ॥ ੩੨ ॥

੩੩. [ਚਰਣ ਧੂੜ ਮੰਗਲ। ਮਾਤਾ ਸੁਲਖਣੀ ਜੀ ਦਾ ਪੋਕੇ ਜਾਣਾ]

ਦੋਹਰਾ ॥ ਸ਼੍ਰੀ ਗੁਰੁ ਕਰੁਨਾ ਐਨ ਕੀ ਚਰਨ ਕਵਲ ਲੈ ਧੂਰਿ।
ਨਿਜ ਮਨ ਮੁਕਰਹਿ ਮਾਂਝ ਕੈ ਕਹੌਂ ਕਥਾ ਰਸ ਰੂਰਿ ॥ ੧ ॥

ਕਰੁਨਾ ਐਨ=ਕ੍ਰਿਪਾ ਦਾ ਘਰ [ਸੰਸ:, ਕਰੁਣਾ ਐਨ]
ਮੁਕਰਹਿ=ਸ਼ੀਸ਼ਾ, ਮੂੰਹ ਵੇਖਣ ਦਾ ਸ਼ੀਸ਼ਾ [ਸੰਸ:, ਮੁਕਰ]
ਮਾਂਝਕੈ=ਮਾਂਜਕੇ, ਮੈਲੇ ਹੋਏ ਸ਼ੀਸ਼ੇ ਨੂੰ ਜਿਸ ਪਰ ਬਿੰਧੇ ਹੱਥ ਲਗ ਗਏ ਹੋਣ ਧੂੜ ਸੁਆਹ ਆਦਿ ਨਾਲ ਮਾਂਜ ਕੇ ਸਾਫ ਕਰਦੇ ਹਨ।
ਰੂਰਿ=ਉੱਤਮ, ਸੁੰਦਰ। [ਸੰਸ:, रुच=ਚਮਕੀਲੀ]

ਅਰਥ–ਕ੍ਰਿਪਾਲਤਾ ਦੇ ਘਰ ਸ਼੍ਰੀ ਗੁਰੂ ਜੀ ਦੇ ਚਰਣਾਂ ਕਮਲਾਂ ਦੀ ਧੂੜੀ ਲੈ ਕੇ ਆਪਣੇ ਮਨ (ਰੂਪੀ) ਸ਼ੀਸ਼ੇ ਨੂੰ ਮਾਂਜ ਕੇ ਰਸ ਭਰੀ ਕਥਾ (ਅਗੋਂ ਹੋਰ) ਕਹਿੰਦਾ ਹਾਂ।

ਚੌਪਈ॥ਬਾਲੇ ਕੋ ਮੁਖ ਸ਼ਸ਼ਿਹਿ ਸੁਧਾਸੀ[6]। ਕਥਾ ਕਹਤਿ ਸ੍ਰੀ ਅੰਗਦ ਪਾਸੀ। ਪ੍ਰੇਮ ਮਗਨ ਕਬਿ ਕਬਿ ਹੁਇ ਜਾਵਹਿੰ। ਲਗਹਿ ਸਮਾਧਿ ਅਡੋਲ ਸੁਹਾਵਹਿੰ॥੨॥ਬਹੁਰ ਬਿਲੋਚਨ ਖੋਲਹਿੰ ਜਬਹੀ। ਬਾਲਾ ਕਹਿਨ ਲਗਹਿ ਪੁਨਿ ਤਬਹੀ। ਕਰਨ ਪੁਟਨ ਸੰਗ[7] ਪੀਵਹਿੰ ਸ਼ੂਤੇ[8]। ਅਮੀ ਸਮਾਨ[9], ਤ੍ਰਿਪਤਿ ਨਹਿ ਹੋਤੇ ॥ ੩ ॥ ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ਼੍ਰੀ ਨਾਨਕ ਕਿੰਕਰ ਸੁਖਰਾਸਾ[10]। ਰਹੈਂ ਬੈਸ ਪੁਨਿ ਸੁਸਾ[11] ਅਵਾਸਾ। ਜਨੁ ਬੈਰਾਗ ਧਾਰਿ ਨਿਜ ਦੇਹਾ[12]।ਪ੍ਰਗਟ ਦਿਖਾਵਤਿ ਜਗਤ ਅਨੇਹਾ[13]॥੪॥ ਕਿਧੌਂ[14] ਸ਼ਾਂਤਿਰਸ ਧਾਰਿ ਸਰੂਪ। ਭਾਵ ਦਿਖਾਵਹਿ ਨਿਜ ਅਨਰੂਪਾ[15]। ਕਿਧੌਂ ਧਰਨੋ ਉਪਕਾਰਿ

[1]ਰੁਚੀ ਅਨੁਸਾਰ। [2]ਸਹਿਤ ਖੁਸ਼ੀ ਦੇ। [3]ਬਿਰਾਜੇ। [4]ਸਾਰੇ ਦੁਖਾਂ ਦੇ ਸਮੂਹ। [5]ਇਹ ਇਤਿਹਾਸ ਜਲ ਸਮਾਨ ਹੈ ਪਾਪਾਂ ਦੀ ਮੈਲ ਹਰਨ ਨੂੰ। [6]ਬਾਲਾ (ਆਪਣੇ) ਮੁਖ ਚੰਦ੍ਰਮਾਂ ਤੋਂ ਅੰਮ੍ਰਿਤ ਵਰਗੀ। [7]ਕੰਨਾਂ ਦੇ ਡੋਂਨਿਆਂ ਨਾਲਮਾਨੋ। [8]ਸੁਨਨੇ ਵਾਲੇ ਪੀਂਦੇ ਹਨ [9]ਅੰਮ੍ਰਿਤ ਵਰਗੀ। [10]ਦਾਸਾਂ ਦੇ ਸੁਖ ਦਾਤੇ [11]ਬੇਬੇ ਜੀ ਦੇ। [12]ਦੇਹ ਧਾਰਕੇ। [13]ਨਿਰਮੋਹਤਾ। [14]ਜਾਂ। [15]ਕਾਵ੍ਯ ਦੇ ਗ੍ਰੰਥਾਂ ਵਿੱਚ ਕਵੀਆਂ ਨੇ ਨੌਂ ਰਸ ਗਿਣੇ ਹਨ, ਹਰ ਰਸ ਦੇ ਭਾਵ ਹੁੰਦੇ ਹਨ, ਸਥਾਈ ਤੇ ਸੰਚਾਰੀ। ਸ਼ਾਂਤ ਰਸ ਦਾ ਸਥਾਈ ਭਾਵ ਨਿਰਵੇਦ ਹੈ ਜਿਸ ਨੂੰ ਵੈਰਾਗ ਭੀ ਆਖਦੇ ਹਨ। ਮਾਨੋਂ ਸ਼ਾਂਤ ਰਸ ਆਪਣੇ ਅਨਕੂਲ ਦਾ ਭਾਵ (ਨਿਰਵੇਦ) ਦੱਸ ਰਿਹਾ ਹੈ।

ਸਰੀਰਾ । ਨਰ ਤਾਰਨ ਕੋ ਗੁਨੀ ਗਹੀਰਾ॥੫॥ਦੋਹਰਾ॥ਸਿਰ ਪਰ ਨੁਕਤਹਿ[1] ਜੁਗਲ ਗਜ[2], ਖਫਨੀ ਗਰਿ[3] ਬਰ[4] ਚੀਰ[5] । ਸੰਬਜਾਨਾ[6] ਸੁੰਦਰ ਸਜੋ ਧਰਜੋ ਸੁ ਬੇਖ ਸਰੀਰ ॥੬॥ਚੌਪਈ॥ ਬੈਸੇ ਥੇ ਨਿੰਦਕ ਕੇ ਸ਼ੂਲਾ[7] । ਇਤਨੇ ਮਹਿੰ ਪ੍ਰਾਪਤ ਭਾ ਮੂਲਾ।ਚੰਦੌਰਾਨੀ ਜਿਹ ਕੇ ਸੰਗਾ॥ਅਧਿਕ ਕ੍ਰੋਧ ਤੇ ਉਠਤਿ ਤਰੰਗਾ ॥੭॥ ਮਨਹੁੰ ਗਯਾਨ ਨਿਜ ਦਲ ਸੋਂ[8] ਬੈਸਾ[9]। ਸਤਿ ਸੰਤੋਖ, ਸ਼ਾਂਤਿ ਸਮ,ਭੇਸਾ । ਜਨੁ ਅਗਯਾਨ ਅਪਨ ਤਨ ਧਾਰੀ[10] । ਦਲ ਲੈ ਕਰਜੋ ਕ੍ਰੋਧ ਅਗਵਾਰੀ ॥੮॥ ਉਰ ਮਹਿੰ ਚਹਿਤ ਪਲਾਇਨ[11] ਕੀਨਾ । ਆਇ ਠਾਂਢ[12] ਜਹਿੰ ਪ੍ਰਭੁ ਆਸੀਨਾ । ਧਰਿ ਨਿਸ਼ਠੁਰਤਾ[13] ਬਚਨ ਉਚਾਰੇ ।'ਅਬ ਫਕੀਰ ਕੋ ਬੇਖ ਸੁਧਾਰੇ ॥੯॥ਦੋਹਰਾ॥ ਧਰਿਕਰਿ ਬੇਖ ਦਿਖਾਵਈ ਸਾਧ ਬਨਜੋ ਜਗ ਮਾਂਹਿ।ਉਭੈ[14] ਆਤਮਜ[15], ਭਾਰਜਾ[16] ਕਹੁ ਕਿਹ ਭਾਂਤ ਬਿਤਾਹਿੰ? ॥੧੦॥ ਚੌਪਈ॥ਹਮਹਿ ਦੁਸਹਿ[17] ਦੁਖ ਦੇਨੇ ਹੇਤੂ। ਜਨਮਜੋ* ਤੂੰ ਜਿਉਂ ਭਵ ਉਦਿ-ਕੇਤੂ[18]। ਇਵ ਜੇ ਹੋਨਾ ਹੁਤੋ ਫ਼ਕੀਰਾਕਰ ਬਿਆਹ ਕਿਉਂ ਡੁਬ ਅਧੀਰਾ[19] ॥੧੧॥ਸਰਬ ਦਰਬ ਕਰਿ ਦੀਨ ਖੁਆਰੂ।ਅਬ ਭਾ ਸਾਧ ਅਵਾਸ ਉਜਾਰੂ[20]। ਹੁਤੋ ਬਿੱਤ ਸਭਿ ਖੋਯੋ ਜੇਤਾ ।ਸੋ ਅਬ ਸਿਰੀਚੰਦ ਕੋ ਦੇਤਾ॥੧੨॥ਤਿਹ ਪਰ

---

[1]ਸਾਫਾ । [2]ਦੋ ਗਜ (ਲੰਮਾ) । [3]ਗਲੇਵਿਚ । [4]ਸ਼ੋਸ਼ਟ । [5]ਬਸਤ੍ਰ । [6]ਚਾਦਰਾ। [7]ਕੇ ਸ਼ੂਲ=ਨਿੰਦਕਾਂ ਨੂੰ ਸ਼ੂਲ ਰੂਪ ਯਾ ਦੁਖ ਰੂਪ । ਨਿੰਦਕ ਨੂੰ ਆਪਣੇ ਖੋਟੇ ਸੁਭਾਵ ਕਰਕੇ ਉਹਨਾਂ ਦਾ ਫੁਲ ਸਮਾਨ ਕੋਮਲ ਤੇ ਸੁਖਦਾਈ ਵਜੂਦ ਕੰਡੇ ਹਾਰ ਚੁਭਦਾ ਹੈ, ਜੀਕੂੰ, ਬਿਰਹ ਤਾਪ ਨਾਲ ਆਪ ਤਪ ਰਹੀ ਬਿਰਹਨੀ ਨੂੰ ਸਰਦ ਰੁਤ ਦਾ ਚੰਦ੍ਰਮਾਂ ਤਪਤ ਲਗਦਾ ਹੈ । (ਅ) ਕੋਸ਼ੂਲ=(ਕ=ਖੁਸ਼ੀ + ਈਸ਼=ਮਾਲਕ । ਊਲ, ਪੂੜੇ) ਖੁਸ਼ੀ ਦਾਤਾ, ਭਾਵ ਨਿੰਦਕ ਨੂੰ ਬੀ ਆਪ ਕਲਜਾਨ ਦਾਂਤਾ ਹਨ, ਉਹਨਾਂ ਦਾ ਬੁਰਾ ਨਹੀਂ ਚਿਤਾਰਦੇ,ਤੇ ਸਮੇਂ ਬਣੇ ਤੇ ਤਾਰ ਦੇਂਦੇ ਹਨ । [8]ਅਪਣੀ ਫੌਜ ਨਾਲ । [9]ਬੈਠਾ ਹੈ। [10]ਭਾਈ ਮੂਲੇ ਤੇ ਚੰਦੇ ਦੀ ਦਸ਼ਾ ਵੱਸਦੇ ਹਨ, ਮਾਨੋਂ ਅਗਜਾਨ ਆਪਣਾ ਰੂਪ ਧਾਰ ਕੇ ਆਯਾ ਹੈ। [11]ਭਜਾਉਣਾ । [12]ਖੜੇ ਹੋ ਗਏ । [13]ਕਠੋਰਤਾ । [14]ਦੋ । [15]ਪੁੱਤ੍ਰ । [16]ਸੁਪਤਨੀ । [17]ਕਠਨ । [18]ਜਿਵੇਂ ਸੰਸਾਰ ਵਿੱਚ ਬੋਦੀ ਵਾਲਾ ਤਾਰਾ ਉਦੇ ਹੁੰਦਾ ਹੈ । [19]ਹੇ ਉਤਾਵਲੇ । (ਅ) ਧੀਰਜ ਜਾਂ ਆਸਰੇ ਤੋਂ ਬਿਨਾਂ (ਪਰਵਾਰ ਨੂੰ) । [20]ਘਰ ਉਜਾੜੂ ।

*ਪਾ:—ਪ੍ਰਗਟਜੋ ।

ਕਰਤ ਗੁਜਾਰ ਸੁ ਬੈਸੇ। ਤੋ[1] ਕੁਟੰਬ ਅਬ ਕਰਿਹੈ ਕੈਸੇ ? ਕਿਹ ਅਧਾਰ ਜਗ ਮਹਿੰ ਸੋ ਰਹਿਹੀ। ਉੱਤਰ ਕਿਉਂ ਨ ਬਦਨ[2] ਤੇ ਕਹਿਹੀ ? ॥੧੩॥ ਦੋਹਰਾ ॥ ਭੈ ਪਰਮੇਸੁਰ ਕੋ ਨਹੀਂ ਲਘੁ[3] ਸੁਤ[4] ਜਾਨਹੁ ਨਾਂਹਿ[5]। ਚੰਦੋਰਾਨੀ ਭਨਤਿ ਪੁਨ ਕ੍ਰੋਧ ਕਿਯੇ ਮਨ ਮਾਂਹਿ॥੧੪॥ਚੌਪਈ॥ 'ਸੁਣ ਤੋ ਵੇ ਨਾਨਕ ! ਕਿਆ ਕੀਤਾ।ਵਧਸੋ ਕੁਟੰਬਹਿ*ਭਯੋਅਤੀਤਾ।ਨੇਹੁੰ ਨ ਨਿਜ ਤਨੁਜਨ ਸੋਂ[6] ਕਰਿਈ।ਨੈਕ ਨ ਕਰੁਨਾ ਮਨ ਮਹਿੰ ਧਰਿਈ ॥੧੫॥ ਦੀਰਘ ਤੁਝ ਢਿਗ ਮੋਦੀ ਕਾਰਾ। ਪਾਵਤਿ ਥੋ ਧਨ ਜਹਾਂ ਅਪਾਰਾ। ਬਹੁ ਮਾਨਹਿੰ ਫੁਰਮਾਇਸ਼ ਖਾਨਾ[7]। ਅਸਨ ਬਸਨ ਪ੍ਰਾਪਤਿ ਬਿਧਿ ਨਾਨਾ॥੧੬॥ ਕ੍ਰਿੱਤ ਕੁਟੰਬਹਿ ਤਜਿ ਅਬ ਸੋਊਆਇਓ ਰੰਕ ਜਿਉਂ ਆਲਯ ਖੋਊ[8]!ਤਦ ਸੋਵਤਿ ਥੇ ਸੇਜ ਸੁਖਾਲੀ। ਅਬ ਢਿਰਿਯੇ ਉਦਿਆਨ[9] ਬਿਹਾਲੀ[10] ॥ ੧੭ ॥ ਦੋਹਰਾ ॥ ਸਦਨ ਬਿਖੈ ਜੋ ਸਰਬ ਸੁਖ ਤਜਿ ਕਰਿ ਕੀਨਿ ਅਨੀਤਿ'।ਸੁਨੇ ਬਚਨ ਸੁਸਰਊ ਕੇ[11] ਬੋਲੇ ਬ੍ਰਿਕਤਹਿੰ ਰੀਤਿ ॥ ੧੮ ॥

ਮਾਰੂ ਮਹਲਾ ੧ ॥

ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥ ਤਿਨਿ ਕਰਤੈ ਲੇਖੁ ਲਿਖਾਇਆ ॥ ਲਿਖੁ ਦਾਤਿ ਜੋਤਿ ਵਡਿਆਈ ॥ ਮਿਲਿ ਮਾਇਆ ਸੁਰਤਿ ਗਵਾਈ ॥ ੧ ॥ ਮੂਰਖ ਮਨ ਕਾਹੇ ਕਰਸਹਿ ਮਾਣਾ ॥ ਉਠਿ ਚਲਣਾ ਖਸਮੈ ਭਾਣਾ ॥ ੧ ॥ ਰਹਾਉ ॥ ਤਜਿ ਸਾਦ ਸਹਜ ਸੁਖੁ ਹੋਈ ॥ ਘਰ ਛਡਣੇ ਰਹੈ ਨ ਕੋਈ ॥ ਕਿਛੁ ਖਾਜੈ ਕਿਛੁ ਧਰਿ ਜਾਈਐ ॥ ਜੋ ਬਾਹੁੜਿ ਦੁਨੀਆ ਆਈਐ ॥ ੨ ॥ ਸਜੁ ਕਾਇਆ ਪਟੁ ਹਢਾਏ ॥ ਫੁਰਮਾਇਸਿ ਬਹੁਤੁ ਚਲਾਏ ॥ ਕਰਿ ਸੇਜ ਸੁਖਾਲੀ ਸੋਵੈ ॥ ਹਥੀ ਪਉਦੀ ਕਾਹੇ ਰੋਵੈ ॥ ੩ ॥ ਘਰ ਘੁੰਮਣਵਾਣੀ ਭਾਈ ॥ ਪਾਪ ਪਥਰ ਤਰਣੁ ਨ ਜਾਈ ॥ ਭਉ ਬੋੜਾ ਜੀਉ ਚੜਾਊ ॥ ਕਹੁ ਨਾਨਕ ਦੋਵੈ ਕਾਹੂ ॥ ੪ ॥

ਚੌਪਈ ॥ ਭਨਜੋ ਸਬਦ ਪਰਮਾਰਥ ਜਾਂਹੀ।ਤਨਕ ਨ ਪਰਸਯੋ[12]ਤਿਨ ਮਨ ਮਾਂਹੀ।ਬਿਸ਼ੈ ਵਿਖੈ ਲੰਪਟ ਨਰ ਜੋਊ। ਭਾਵਹਿ ਕਿਉਂ ਬਿਰਕਤਤਾ ਸੋਊ[13] ॥੧੯॥ ਜਿਉਂ ਕਾਮੀ ਨਰ,ਨਾਰਿ ਤਜਾਵਨ[14]।ਕੋਟ ਜਤਨ ਨਹਿੰ ਮਾਨਿ[15] ਸਿਖਾਵਨ। ਜਿਉਂ ਕਿਰਪਨ ਧਨ ਸੰਗ੍ਰਹ ਹੇਤਾ।ਤਜਿਨ ਤਾਂਹਿ ਸਿਖਵਨ

---

[1]ਤੇਰਾ। [2]ਮੁਖ। [3]ਛੋਟੇ । [4]ਪੁੱਤ੍ਰ। [5]ਪੁੱਤ੍ਰਾਂ ਨਾਲ। [6]ਖਾਨ ਮੰਨਦਾ ਸੀ। [7]ਘਰ ਉਜਾੜ੍ਹ। [8]ਜੰਗਲ ਵਿਚ । [9]ਬੁਰੇ ਹਾਲੀ। [10]ਸਸ ਸਹੁਰੇ ਦੇ। [11]ਛੋਹਿਆ। [12]ਉਸ ਨੂੰ ਨਿਰਵਿਰਤੀ। [13]ਨਾਰ ਛੱਡਣ ਦੀ ਸਿਖਿਆ। [14]ਨਹੀਂ ਮੰਨਦਾ। *ਪਾ:—ਕਬੀਲਾ।

ਨਹਿੰ ਲੋਭਾ॥੨੦॥ ਤਿਉਂ ਮੂਲੇ ਪੁਨ ਚੰਦੋ ਰਾਨੀ। ਸ਼੍ਰੀ ਗੁਰ ਸਬਦ ਧਰਜੋ ਨਹਿੰ ਕਾਨੀ। ਬੋਲੀ ਬਹੁਰ ਕ੍ਰੋਧ ਸੋਂ ਬੈਨਾ। ਭੇਦ ਨ ਜਾਨਹਿ-ਇਹ ਗੁਨ ਐਨਾ[1]-॥੨੧॥ ਦੋਹਰਾ ॥'ਅਸ ਵਿਚਾਰਕੇ ਬਚਨ[2] ਅਬ ਭਨਨ ਲਗਾ ਹਮ ਪਾਸ। ਪੂਰਬ ਕਿਉਂ ਨ ਵਿਚਾਰਿਓ ਜਬ ਕੀਨੋ ਘਰ ਵਾਸ ॥੨੨॥ ਚੌਪਈ॥ ਖਰਚ ਸਦਨ ਕੋ ਦੀਰਘ ਜਾਨਾ। ਬੇਖ ਫਕੀਰੀ ਨਿਜ ਤਨ[3] ਠਾਨਾ[4]। ਜੋ ਜਾਨਤਿ ਤੈਂ ਐਸੀ ਕਰਨੀ। ਮੋ ਤਨੁਜਾ ਬਿਪਤਾ ਇਉਂ ਜਰਨੀ[5] ॥ ੨੩ ॥ ਕਿਉਂ ਕਰਤੀ ਤਿਹ ਕੋ ਸਨਬੰਧਾ। ਭਯੋ ਭਾਗ ਜਿਹ ਕੋ ਅਤਿ ਮੰਦਾ। ਹਮ ਹੇਰਹਿੰ ਤਨੁਜਾ ਦੁਖ ਨੈਨਾ[6]। ਤੇਰੇ ਉਰ ਪਰਮੇਸ਼ੁਰ ਭੈ ਨਾ ॥੨੪॥ ਬਾਲਕ ਪਾਲਕ ਹੋਵਹਿ ਕੈਨ। ਕਿਹ[7] ਆਧਾਰ[8] ਹੋਹਿ ਕਹੁ ਤੈਨ[9]। ਜਿਨ ਕੋ ਸੁਧ ਬੁਧਿ ਆਇ ਨ ਕੋਊ। ਦਰਬ ਕਮਾਵਨ ਕੀ ਬਿਧਿ ਜੋਊ॥੨੫॥ ਭਜਿ ਭਾਜੇ ਤਿਨ ਕੋ ਅਬ ਐਸੇ। ਜਾਮਨਿ ਬਸਿ[10] ਪਰਦੇਸ਼ੀ ਜੈਸੇ। ਸੁਤ ਕੋ ਮੋਹ ਨ ਮਨ ਮਹਿੰ ਆਵਹਿ। ਜੋ ਜਗ ਮਹਿੰ ਨਿਜ ਬੰਸ[11] ਬਧਾਵਹਿ ॥ ੨੬ ॥ ਦੋਹਰਾ ॥ ਪੁੱਤ੍ਰਨ ਕੇ ਹਿਤ ਨਰ ਸਭੈ ਕਰਿਹੈਂ ਅਨਿਕ ਪ੍ਰਯਾਸ[12]। ਤਿਨ ਕੋ ਅਬਹਿ ਅਨਾਥ ਕਰਿ ਸਾਧ ਬਨਾ ਦੁਖਰਾਸ॥੨੭॥ਚੌਪਈ॥ਦਰਬ ਫਕੀਰਨ ਸਰਬ ਲੁਟਾਯਾ। ਅਬ ਜੋ ਬਾਕੀ ਤਿਨਹਿ ਦਿਵਾਯਾ। ਅਹੈਂ ਸਾਤ ਸੈ ਸਾਠ ਜੁ ਬਾਕੀ। ਦੇਹੁ ਭਾਰਜਾ[13] ਸੁਧਿ ਲਿਹੁ ਤਾਂਕੀ[14] ॥੨੮॥ ਮੂਲਾ ਕਹੈ 'ਰਿਦੇ ਮੈਂ ਜਾਨਹਿ। ਪੂਰਬ[15] ਕਰਮਨ ਤੇ ਅਨੁਮਾਨਤਿ[16]। ਇਹ ਹੋਵਹਿ ਇਕ ਦਸੋਸ[17] ਫਕੀਰਾ। ਭੀ ਤਸ ਬਿਧਿ[18], ਕਿਯ ਬੇਖ ਸਰੀਰਾ' ॥ ੨੯ ॥ ਸੁਨਹਿ ਜਰਾਮ ਨਾਨਕੀ ਬੈਨਾ। ਪੁਨ ਸ਼੍ਰੀ ਨਾਨਕ ਸਭਿ ਗੁਨ ਐਨਾ। ਉੱਤਰ ਤਿਨਕੋ ਦੇਇ ਨ ਕੋਊ। ਕਰੀ ਮਸ਼ਟਿ ਵਡ ਜਾਨੈ[19] ਸੋਊ॥੩੦॥ ਦੋਹਰਾ ॥ ਦੌਲਤ ਖਾਨ ਨਰੇਸ਼[20] ਧਨ ਭੇਜ ਦਯੋ ਤਿਹ ਕਾਲ। ਅਸੀ* ਅਧਿਕ ਪੁਨਿ ਤੀਨ ਸੈ ਆਨੇ ਨਿਕਟਿ ਗੁਪਾਲ॥ ੩੧ ॥ ਚੌਪਈ ॥ ਲੀਨ ਜਰਾਮ ਹਾਥ ਸੋਂ ਦਰਬਾ। ਜਾਇ ਸੁਲਖਨੀ ਢਿਗ ਦਿਯ ਸਰਬਾ। ਅਰਧ

---

[1]ਇਹ ਗੁਣਾਂ ਦਾ ਘਰ ਹਨ (ਗੁਰੂ ਜੀ)। [2]ਵਿਚਾਰ ਦੇ ਬਚਨ। [3]ਸ਼ਰੀਰ ਤੇ। [4]ਧਾਰ ਲਿਆ। [5]ਸਹਿਣੀ ਹੈ। [6]ਧੀ ਨੂੰ ਵੇਖਦੇ ਹਾਂ ਤਾਂ ਅੱਖਾਂ ਦੁਖਦੀਆਂ ਹਨ। (ਅ) ਅਖੀਂ ਵੇਖਦੇ ਹਾਂ ਧੀ ਦਾ ਦੁਖ। [7]ਕੀਹ। [8]ਆਸਰਾ। [9]ਉਨ੍ਹਾਂ ਦਾ। [10]ਰਾਤ ਰਹਿਕੇ। [11]ਆਪਣੀ ਕੁਲ। [12]ਜਤਨ। [13]ਆਪਣੀ ਇਸਤ੍ਰੀ ਨੂੰ। [14]ਉਸ ਦੀ। [15]ਪਿਛਲੇ। [16]ਅਨੁਮਾਨ ਕਰਦਾ ਸਾਂ। [17]ਇਕ ਦਿਨ। [18]ਓਸੇ ਤਰ੍ਹਾਂ ਹੋਈ। [19]ਵੱਡੇ ਜਾਣਕੇ। [20]ਨਵਾਬ ਨੇ। *ਕਿਤੇ ਕਿਤੇ ਪਾਠ-ਤੀਸ-ਭੀ ਹੈ।

ਰਹੋ ਸੋ ਖਾਨ ਨ੍ਰਿਪਾਲਾ। ਦਏ ਫਕੀਰਨ ਜਹਾਂ ਬਿਸਾਲਾ ॥੩੨॥ ਸੋ ਬਾਸੁਰ ਤਹਿੰ ਬੀਤਨੋ ਸਗਰਾ। ਸਾਸੁ ਸਸੁਰ ਕੋ ਕਰਤਨੋ ਝਗਰਾ। ਰਜਨੀ[1] ਭਈ ਆਨਿਕਰਿ ਜਬਹੀ। ਭੋਜਨ ਕਰਿ ਪੌਢੇ[2] ਘਰ ਸਭਿ ਹੀ॥੩੩॥ ਅਰ-ਣੋਦਤ[3] ਉਠਿ ਆਰਤਿਹਾਰੀ[4]। ਗਵਨੇ ਜਹਿੰ ਸਰਿਤਾ ਬਰ ਬਾਰੀ[5]। ਕਰਿ ਦਾਂਤਨ ਮੁਖ ਜਲਜ[6] ਪਖਾਰਾ[7]। ਪੁਨਿ ਮੱਜਨ[8] ਕਿਯ ਵੇਂਇੰ[9] ਮਝਾਰਾ ॥ ੩੪ ॥ ਵਹਿਰ ਨਿਕਸ ਕਰਿ ਪੌਂਛ ਸਰੀਰਾ। ਕੀਨ ਕੁਪੀਨਹਿ[10] ਗੁਨੀ ਗਹੀਰਾ। *ਭੇ ਇਸਥਿਤ ਤਹਿੰ ਹੇਰਨੋ ਰੌਰਾ। ਹੁਤੋ ਜਗਾਤੀ ਖੱਤ੍ਰੀ ਠੌਰਾ ॥੩੫॥ ਇਕ ਦ੍ਵਿਜ ਧੇਨੁ ਆਨਿਤੋ ਰੋਕਾ। 'ਦੇਉ ਜਗਾਤ[11] ਆਨਿਤੋ ਸੋਕਾ[12]'। ਜਾਚੇ ਕਿਤਕ, ਨਹੀਂ ਤਿੰਹ ਪਾਸੀ। ਦ੍ਵਿਜ ਕੀ ਦਸ਼ਾ ਦੇਖਿ ਅਬਿਨਾਸ਼ੀ ॥ ੩੬ ॥ ਚੌਂਕਾ ਧੋਤੀ ਟਿੱਕਾ ਮਾਲਾ। ਭਲੇ ਬਨਾਉ ਲਖਨੋ ਕਿਰਪਾਲਾ। ਬਿੱਪ੍ਰ ਗਊ ਕੀ† ਮੋਚਨ ਰੋਕਾ[13]। ਤਿਸ ਪਰ ਸ਼੍ਰੀ ਗੁਰ ਕਹਨੋ ਸ਼ਲੋਕਾ ॥ ੩੭ ॥

ਸ਼ਲੋਕ ਮਃ ੧ ॥

ਗਊ ਬਿਰਾਹਮਣ ਕਉ ਕਰੁ[14] ਲਾਵਹੁ ਗੋਬਰਿ ਤਰਣੁ ਨ ਜਾਈ।। ਧੋਤੀ ਟਿਕਾ ਤੈ ਜਪ ਮਾਲੀ ਧਾਨੁ ਮਲੇਛਾਂ ਖਾਈ ॥ ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥ ਛੋਡੀ ਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥ ੧ ॥ ਮਃ ੧ ॥ ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ ਤਿਨ ਘਰਿ ਬ੍ਰਾਹਮਣ ਪੂਰਹਿ ਨਾਦ ॥ ਉਨ੍ਹਾ ਭਿ ਆਵਹਿ ਓਈ ਸਾਦ ॥ ਕੂੜੀ ਰਾਸਿ ਕੂੜਾ ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ ॥ ਸਰਮ ਧਰਮ ਕਾ ਭੈਰਾ ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥ ਮਥੈ ਟਿਕਾ ਤੋੜਿ ਧੋਤੀ ਕਢਾਈ ॥ ਹਥਿ ਛੁਰੀ ਜਗਤ ਕਾਸਾਈ ॥ ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ

---

[1]ਰਾਤ। [2]ਟਿਕੇ। [3]ਪ੍ਰਾਤਾਕਾਲ। [4]ਦੁਖ ਹਰਤਾ(ਗੁਰੂ ਜੀ)। [5]ਸ੍ਰੋਸ਼ੂ ਜਲ ਵਾਲੀ। [6]ਮੁਖ ਕੰਵਲ। [7]ਧੋਤਾ। [8]ਇਸ਼ਨਾਨ। [9]ਵੇਈਂ ਨਦੀ। [10]ਲੰਗੋਟੀ ਯਾ ਲੰਗੋਟੀ ਵਰਗਾ ਤੇੜ ਦਾ ਕਪੜਾ। [11]ਮਸੂਲ ਦੇਹ। [12]ਲੈ ਆਇਆ ਹੈਂ(ਤੂੰ ਗਊ ਨੂੰ)ਸੁੱਕਾ। [13]ਬਾਹਮਣ ਤੇ ਗਊ ਦੀ ਰੋਕ ਹਟਾਉਣ ਲਈ। [14]ਮਸੂਲ।

*ਇਥੋਂ ਤੋਂ ਲੈਕੇ ੩੬ ਅੰਗ ਵਿਚ–ਨਸਾਵਾ–ਤਕ ਦਾ ਪਾਠ ਛਾਪੇ ਦੇ ਨੁਸਖਿਆਂ ਵਿਚ ਨਹੀਂ, ਤੇ ਲਿਖਤੀ ਨੁਸਖਿਆਂ ਵਿਚ ਹੈ, ਮਾਲੂਮ ਹੁੰਦਾ ਹੈ ਕਿ ਛਪਣ ਵੇਲੇ ਕਿਸੇ ਖੱਤ੍ਰੀ ਕਰਮਚਾਰੀ ਨੇ ਕੱਟ ਦਿਤਾ ਹੈ। ਜਨਮ ਸਾਖੀ ਵਿਚ ਇਹ ਪ੍ਰਸੰਗ ਹੈ,ਜਿਸ ਦੇ ਆਧਾਰ ਤੇ ਨਾਨਕ ਪ੍ਰਕਾਸ਼ ਲਿਖਿਆ ਗਿਆ ਹੈ, ਇਸ ਕਰਕੇ ਇਹ ਪ੍ਰਸੰਗ ਕਵੀ ਭਾਈ ਸੰਤੋਖ ਸਿੰਘ ਜੀ ਕ੍ਰਿਤ ਹੀ ਸਹੀ ਹੁੰਦਾ ਹੈ।

†ਪਾ:–ਗਊ ਬਿੱਪ੍ਰ ਕੀ।

ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇਕੇ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥ ੨ ॥

ਚੌਪਈ ॥ ਸੁਨਿ ਸਤਿਗੁਰ ਤੇ ਤਰਕ ਸਮੇਤਾ । ਪਰਸੋ ਚਰਨ ਖੱਤ੍ਰੀ ਚਿਤ ਚੇਤਾ । 'ਮੈਂ ਭੂਲੋਂ ਤੁਮ ਮਾਰਗ ਪਾਯੋ । ਧਨ ਲਾਲਚ ਤੇ ਚਿਤ ਬਿਰਮਾਯੋ' ॥੩੮॥ ਹੇਰਿ ਕ੍ਰਿਪਾ ਕਰਿ ਨਾਮ ਦ੍ਰਿੜਾਵਾ । ਤਰਸੋ ਕਸ਼ਟ ਤੇ, ਮੋਹ ਨਸਾਵਾ । ਬਹੁਰ ਗਏ ਉਦਿਆਨ ਮਝਾਰਾ । ਬੈਸੇ ਤਹਿੰ ਜਗ ਗੁਰੁ ਕਰਤਾਰਾ ॥੩੯ ॥ ਦੋਹਰਾ ॥ ਪੁਨਿ ਪੁਰਿ ਬਰੇ ਨ ਆਇ ਕੈ ਬਾਹਰ ਬਾਸੁਰ ਰੈਨ । ਸਮਾ ਬਿਤਾਵਹਿ ਸਤਿਗੁਰੂ, ਸ੍ਰੀ ਅੰਗਦ ! ਸੁਨਿ ਬੈਨ ॥੪੦॥ਚੌਪਈ॥ ਬਾਲਾ ਬਰਨਤਿ[1]:–ਬਹੁਰੋ ਮੂਲਾ । ਲਖਤਿ ਨ[2] ਭੇਦ ਭਰਮ ਮਹਿੰ ਭੂਲਾ । ਭਯੋ ਤਯਾਰ ਚਲਨ ਨਿਜ ਨਗਰਾ । ਸਦਨ ਸੰਭਾਰਨ ਕਾਰਜ ਸਗਰਾ ॥ ੪੧॥ ਆਨਨ ਸੋਂ ਇਵ ਗਿਰਾ ਉਚਾਰੀ।'ਸੁਨਹੁ ਸੁਲਖਨੀ ਸੁਤਾ ਹਮਾਰੀ ! ਇਹ ਠਾਂ ਅਬ ਨ ਤੋਰ ਕਛੁ ਕਾਜਾ । ਤਵ ਪਤਿ ਭਾ ਫਕੀਰ ਤਜਿ ਲਾਜਾ ॥ ੪੨ ॥ ਅਪਰਹਿ ਕਵਨ ਕਰਹਿ ਨਿਰਬਹਿਵਾ[3] । ਸਦਨ ਚਲਹੁ ਮੁਝ ਹ੍ਵੈ ਸੁਖ ਤਹਿੰਵਾ। ਕਰਮ ਮੰਦ ਹਹਿੰ ਸੁਤਾ ! ਤੁਮਾਰੇ । ਘਰ ਉਜਰਯੋ ਇਸ ਹਾਲ ਭਤਾਰੇ[4]' ॥ ੪੩ ॥ ਦੋਹਰਾ ॥ ਭਨਤਿ ਨਾਨਕੀ ਬਦਨ ਤੇ 'ਇਉਂ ਨ ਬਨੈ ਇਹ ਬਾਤ । ਕਿਉਂ ਭਰਜਾਈ ਕੋ ਅਬੈ ਜਾਨਿ ਦੇਉਂ ਸੰਗਿ ਤਾਤ ॥ ੪੪॥ ਚੌਪਈ ॥ ਇਕ ਤੋ ਕਰੀ ਕ੍ਰਾਤ ਗਤਿ[5] ਐਸੇ । ਦੁਤਿਯ ਜਾਤਿ ਭਰਜਾਈ ਤੈਸੇ । ਕਿਹ ਬਿਧਿ ਉਰ ਮੈਂ ਧੀਰਜ ਧਰਿਹੋਂ । ਨਿਜ ਮਨ ਪਰਚਾ ਕਿਹ ਸੰਗ ਕਰਿਹੋਂ'॥੪੫॥ ਚੰਦੋ ਰਾਨੀ ਬੈਨ ਅਲਾਏ। 'ਕਿਹ ਅਵਿਲੰਬ[6] ਰਹਹਿ ਇਹ ਜਾਏ' । ਜਿਹ ਕੋ ਭਰਤਾ ਭਯੋ ਫਕੀਰਾ । ਧਰੈ ਧੀਰ ਕਿਉਂ, ਭਈ ਅਧੀਰਾ[7] ॥ ੪੬ ॥ ਇਹ ਠਾਂ ਰਹਿਨ ਬਨੈ ਨਹਿੰ ਇਹ ਕੋ । ਨਿਕਟਿ ਨ ਸਾਸੁ ਸਸੁਰ ਘਰ ਜਿਹ ਕੋ। ਘਰ ਕੇ ਖਰਚ ਅਨਿਕ ਬਿਧਿ ਜੋਈ। ਹਿਤੂ ਬਿਨਾ ਕੋ ਸਾਰ ਨ ਲੇਈ ॥੪੭ ॥ ਦੋਹਰਾ ॥ ਅਹੈਂ ਆਤਮਜ ਬੈਸ ਲਘੁ ਰਿਦੇ

---

[1]ਆਖਦਾ ਹੈ । [2]ਸਮਝਦਾ ਨਹੀਂ । [3]ਤੇਰਾ ਨਿਰਬਾਹ ਕੌਣ ਕਰੇਗਾ । [4]ਪਤੀ ਦਾ (ਘਰ)। [5]ਹਾਲਤ। [6]ਕਿਸ ਆਸਰੇ । [7]ਏਸ ਥਾਵੇਂ । [8]ਬੇ-ਆਸਰਾ ।

ਨ ਸੁਧਿ ਤਿਨ ਕੋਇ। ਪਿਤਾ ਨ ਆਨਿ ਦੁਲਾਰਹੀ ਭੇ ਅਨਾਥ ਸਮ ਸੋਇ ॥ ੪੯ ॥ ਚੌਪਈ ॥ ਕਿਹ ਅਧਾਰ ਏ ਦੋਊ ਬਾਲਕ । ਹਮ ਘਰ ਚਲਿ ਹੈ ਹੈ ਪ੍ਰਤਿਪਾਲਕ[1]। ਸੁਰਤਿ ਸੰਭਾਰਹਿੰ ਕਰਹਿੰ ਕਮਾਈ। ਦੇਹਿੰ ਅਨਿਕ ਬਿਧਿ ਸੁਖ ਨਿਜ ਮਾਈ[2]॥੪੯॥ ਭਨੈ ਨਾਨਕੀ 'ਮਾਸੀ ਸੁਨਿਯੇ। ਤੂੰ ਸਜਾਨੀ ਨਿਜ ਮਨ ਮਹਿੰ ਗੁਨਿਯੇ।ਭ੍ਰਾਤਾ ਪਰਮੇਸ਼ੁਰ ਸਮ ਰੂਪਾਜਿਹ ਕੇ ਕਰਤਬ ਜਗਤ ਅਨੂਪਾ॥੫੦॥ ਮਾਨਵ[3] ਕੇ ਨ ਕਰਮ ਹੈਂ ਐਸੇ। ਕਰਤਿ ਅਲੌਕਿਕ[4] ਬਹੁ ਬਿਧਿ ਜੈਸੇ। ਹੇਰਤਿ ਸੁਨਤਨੋ[5] ਹੋਤਿ ਅਚੰਭਾ। ਸਪਥ ਮੋਹਿ[6], ਨਹਿੰ ਉਚਰੋਂ ਦੰਭਾ[7] ॥ ੫੧ ॥ ਦੋਹਰਾ ॥ ਸਗਲ ਨਗਰ ਨਰ ਪਰਸਪਰ ਉਚਰਤਿ ਭੇ ਬਹੁ ਬਾਰ।–ਸਰਬ ਦਰਬ ਖਰਚਨ ਕਰੈਂ, ਤੋਟਾ ਹੋਇ ਅਪਾਰ ॥੫੨॥ ਚੌਪਈ ॥ ਖੋਇ ਦਰਬ ਕੋ ਜਾਵਹਿ ਭਾਜੂ । ਕਿਧੌਂ ਗਹੈ ਖਾਨਨ ਸਿਰਤਾਜੂ[8]–। ਕੋਤਿਕ ਆਨ ਕਹੈਂ ਹਮ ਪਾਸਾ। ਸੁਨਹਿੰ ਬਿਲੋ-ਕਹਿੰ[9]ਮਾਨਹਿੰ ਤ੍ਰਾਸਾ[10] ॥੫੩॥ ਖਰਚੇ ਦਰਬ ਨਰੇਸ਼[11] ਸਮਾਨਾ । ਜਾਚ[12] ਨ ਕੋਊ ਛੁਛ[13]ਪਖਾਨਾ।ਕਰੈ ਖਾਨ ਨਿਜ ਲੇਖਾ ਜਬਹੀ। ਬਾਕੀ ਨਿਕਸਹਿ ਅਧਿਕਹਿ[14] ਤਬ ਹੀ ॥੫੪॥ ਪੁਨ ਵੇਈਂ ਮਹਿੰ ਬਾਸੁਰ ਤੀਨਾਂ । ਰਹੇ ਖੋਜ ਨਹਿੰਕਾਹੂੰ ਚੀਨਾ।ਆਨਿ ਦੁਕਾਨਹਿ ਸਰਬ ਲੁਟਾਈ।ਲੂਟਤਿ ਭ੍ਰਿਪਤੇ,ਤੋਟ ਨ ਆਈ॥੫੫॥ਮਾਸੀ!ਔਰਭਈ ਇਹਬਾਤਾ।ਜੋਮਸੀਤ ਸਭਿਤੁਮਬਧਨਾਤਾ। ਸ਼ਕਤਿ ਨ ਐਸੀ ਕਿਹ ਨਰ ਮਾਂਹੀ।ਵਰਤੀਰਿਦੇ ਬਤਾਵਹਿ ਤਾਂਹੀ[15]॥੫੬॥ ਦੋਹਰਾ ॥ ਭਰਜਾਈ ਪਰ ਕ੍ਰੋਧ ਕੁਛ ਜੇ ਕਰਤੋ ਮਮ ਭ੍ਰਾਤ । ਹਾਥ ਬੰਦ ਕਰਿ ਬੇਨਤੀ ਬਖਸ਼ਾਵਤਿ ਸਭਿ ਭਾਂਤਿ ॥੫੭॥ ਚੌਪਈ ॥ ਰੋਸ ਰਤੀਕ ਨ ਹੈ ਮਨ ਮਾਂਹੀ। ਕੋ ਕੁਚਾਲ ਤਿਨਕੇ ਤਨ ਨਾਂਹੀ। ਆਵਤਿ ਜੋ ਉਰ ਮਹਿੰ ਸੋ ਕਰਿਈਂ । ਕਿਸੂ ਲੋਕ ਕੀ ਲਾਜ ਨ ਧਰਿਈਂ* ॥੫੮॥ਤਿਹ ਪਰ ਨਹਿੰ ਬਸ ਮਾਸੀ ! ਹਮਰਾ । ਸਭਿ ਗੁਨਔਨ ਜਮਾਤਾ ਤੁਮਰਾ । ਮਰਮ[16] ਜੁ ਤਿਸਕੋ ਜਾਇ ਨ ਜਾਨਾ । ਕਾਰਨ ਕੌਨ ਬੇਖ ਇਉਂ ਠਾਨਾ[17] ॥ ੫੯ ॥

---

[1]ਪਾਲਨਾ ਹੋਵੇਗੀ । [2]ਆਪਣੀ ਮਾਤਾ ਨੂੰ । [3]ਮਾਨੁਖ । [4]ਅਚਰਜ । [5]ਵੇਖਦਿਆਂ–ਸੁਣਦਿਆਂ । [6]ਸਹੁੰ ਹੈ ਮੈਨੂੰ । [7]ਬਨਾਵਟ, ਝੂਠ ਨਹੀਂ ਮੈਂ ਕਹਿੰਦੀ। [8]ਖਾਨਾਂ ਦਾ ਵੱਡਾ (ਨਵਾਬ)। [9]ਵੇਖਦੇ ਸਾਂ । [10]ਡਰ ਮੰਨਦੇ ਸਾਂ । [11]ਰਾਜੇ । [12]ਮੰਗਕੇ । [13]ਖਾਲੀ । [14]ਵਾਧਾ । [15](ਕਿਸੇ ਦੇ) ਦਿਲ ਵਰਤੀ ਗਲ ਦੱਸ ਦੇਵੇ । [16]ਭੇਦ । [17]ਕੀਤਾ ਹੈ । *ਪਾ:–ਕਾਨ ਨ ਕਰਹੀ ।

ਰਹਿਨ ਦੇਉ ਇਹ ਠਾਂ ਭਰਜਾਈ[1]। ਕਰਿ ਮੁਝ ਪਰਉਪਕਾਰ ਭਲਾਈ। ਜੋ ਹਠ ਕਰਿ ਲੇ ਜਾਵਹੁ ਅਬਹੀ। ਓਦਰ ਜਾਇ ਰਿਦਾ ਮਮ ਤਬਹੀ' ॥੬੦॥ ਦੋਹਰਾ ॥ ਮੂਲਾ ਭਾਖੇ 'ਅਬ ਇਹਾ ਤਜਿ ਕਰਿ ਹਮ ਨੀਂਹਿ ਜਾਇਂ। ਲੇ ਜਾਵ-ਹਿੰਗੇ ਸੰਗ ਨਿਜ, ਰਹਨਿ ਨ ਹਮਾਂ[2] ਬਨਿ ਆਇ' ॥੬੧॥ ਚੌਪਈ ॥ ਬਹੁਰ ਨਾਨਕੀ ਬਚਨ ਉਚਾਰੇ। 'ਸੁਨਿ ਮਾਸੀ ! ਨਹਿੰ ਜੋਰ ਹਮਾਰੇ। ਹਮਰੀ ਬਿਨਤੀ ਸੁਨਹੁ ਜਿ ਕਾਨਾ। ਛੋਰਿ ਜਾਹੁ ਤੁਮ ਇਹ ਇਸਥਾਨਾ ॥ ੬੨ ॥ ਸਭਿ ਕੀ ਸੁਧਿ ਲੇਵਹਿ ਕਰਤਾਰਾ। ਕਰਹਿੰ ਸੇਵ ਬਲ ਜਿਤੋ ਹਮਾਰਾ। ਅਸਨ ਬਸਨ ਬਹੁ ਪ੍ਰਭੁ ਨੈ ਦੀਨਾ। ਰਲਿ ਮਿਲਿ ਖਾਵਹਿੰ ਭੇਦ ਬਿਹੀਨਾ॥ ੬੩॥ ਇਹ ਠਾਂ ਰਹਿਨ ਨ ਤੁਮ ਮਨ ਭਾਈ। ਤੌ ਤਲਵੰਡੀ ਦੇਹੁ ਪੁਜਾਈ। ਰਹਹਿ ਸਾਸੁ ਕੇ ਨਿਕਟਿ ਸੁਖਾਰੀ। ਕਰਹਿ ਸੁ ਪੌਤ੍ਰਨ[3] ਕੀ ਪ੍ਰਿਤਪਾਰੀ[4]' ॥ ੬੪ ॥ ਤਿਨ ਕੇ ਮਨ ਕੀ ਜਾਨਿ ਜਰਾਮੂ।–ਤਜਹਿੰ ਨ, ਲੇ ਜਾਵਹਿੰ ਨਿਜ ਧਾਮੂ–। ਅਨਿਕ ਜਤਨ ਕਰਿ ਰਹੇ ਨ ਮਾਨਹਿੰ। ਤਿਨ ਸੋਂ ਇਹ ਬਿਧਿ ਬਚਨ ਬਖਾ-ਨਹਿ ॥ ੬੫ ॥ ਦੋਹਰਾ ॥ 'ਸਿਰੀਚੰਦ ਕੋ ਛੋਰਿਯੋ ਲੇ ਜਾਵਹੁ ਤਿਹ ਮਾਤ' । ਬਹੁ ਝਗਰੇ ਸੋਂ ਮਨੇ ਇਵ, ਭੀ ਸਲਾਹਿ ਇਹ ਭਾਂਤਿ ॥ ੬੬ ॥ ਚੌਪਈ ॥ 'ਸਿਰੀ ਚੰਦ ਜੌ ਰਹੇ ਅਵਾਸੂ।ਤੱਦਪਿ ਉਰ ਮੁਝ ਬਹੁ ਧਿਰਵਾਸੂ। ਲੇਤਿ ਦੇਤਿ ਮਾਸੀ ਸੁਧ ਰਹਿਯੋ। ਆਵਤਿ ਜਾਤਿ ਸੰਦੇਸੋ ਕਹਿਯੋ॥੬੭॥ਬਿਸਰ ਨ ਜੱਯੋ ਉਰ ਹਿਤ ਧਰਿਯੋ। ਕਦੇ ਆਪ ਆਵਨ ਮਨ ਕਰਿਯੋ। ਹਮਰੇ ਅਵਗੁਨ ਮਨ ਨ ਵਿਚਰਿਯੋ। ਪਾਛਲ ਰੋਸ ਸਰਬ ਸੋ ਹਰਿਯੋ' ॥੬੮॥ ਭਯੋ ਤਯਾਰ ਚਲਨ ਕੋ ਜਬਹੀ। ਮਿਲੀ ਸੁਲਖਨੀ ਹਿਤ ਕਰਿ ਤਬਹੀ। ਲੋਚਨ ਨੀਰ ਬਿਮੋਚਤਿ ਦੋਊ। ਭਈ ਬਿਰਹਿ ਤੇ ਦੁਖੀਆ ਸੋਊ ॥ ੬੯ ॥ ਦੋਹਰਾ ॥ ਪ੍ਰੇਮ ਰਿਦੈ ਗਦਗਦ ਗਿਰਾ[5] ਧਰਜੋ ਚਰਨ ਪਰ ਸੀਸ। ਲਾਇ ਗਰੇ ਸੋਂ ਨਾਨਕੀ ਹਿਤ ਸੋਂ ਦੀਨਿ ਅਸੀਸ ॥ ੭੦ ॥ ਚੌਪਈ ॥ ਲਖਮੀਦਾਸ ਸੀਸ[6] ਕਰ ਫੇਰਾ। ਕਰਤਿ ਦੁਲਾਰ ਪ੍ਰੇਮ ਬਹੁ ਬੇਰਾ।ਆਨਨ ਭਨਤਿ ਨ ਜਾਨਤਿ ਤਿਨ ਕੌ। ਹੇਰਿ[7] ਬਿਰਹ[8] ਹੋਵਤਿ ਦੁਖ ਮਨ ਕੋ ॥੭੧॥ ਸਿਰੀਚੰਦ ਕੋ ਲੈ ਨਿਜ ਅੰਕਾ[9]।ਸੂੰਘਤਿ[10] ਮਾਤਾ ਬਦਨ ਮਯੰਕਾ।ਜਿਉਂ ਗੌ[11] ਬਤਸਹਿ[12] ਤਜਿ

---

[1]ਏਥੇ ਭਰਜਾਈ ਨੂੰ। [2]ਇਥੇ। [3]ਪੋਤ੍ਰਿਆਂ ਦੀ। [4](ਮੇਰੀ ਮਾਂ) ਕਰੇਗੀ ਪਾਲਨਾਂ। [5]ਹਟਕੋਰੇ ਤੋਂ ਮੁਰਾਦ ਹੈ। [6]ਦੇ ਸਿਰ ਤੇ। [7]ਵਿਛੋੜੇ ਦਾ [8]ਗੋਦੀ। [10]ਚੁੰਮਦੀ ਹੈ। [11]ਗਾਂ। [12]ਵੱਛੇ ਨੂੰ।

ਨ ਸਕਾਹੀ। ਤਿਉਂ ਲਗਾਇ ਗਰ[1] ਛੋਰੰਤਿ ਨਾਂਹੀ ॥ ੭੨ ॥ ਰੁਦਨ ਅੱਸ਼ੂ ਸੋਂ ਬਦਨ ਭਿਗੋਏ[2]। ਦੁਹਿ ਦਿਸ਼ਿ ਮੋਹ ਬਿਖੈ ਮਨ ਭੋਏ[3]। ਸ਼੍ਰੀ ਜੈਰਾਮੋ ਨਾਨਕੀ ਦੋਊ। ਲੋਚਨ ਤੇ ਜਲ ਮੋਚਤਿ[4] ਸੋਊ ॥ ੭੩ ॥ ਰੁਦਨ ਕਰਤਿ ਸਭਿ ਦਾਸੀ ਦਾਸਾ। ਬਿਰਹ[5] ਜਨਤਿ[6] ਮਨਿ ਭਾ ਦੁਖ ਰਾਸਾ[7]। ਮੂਲਚੰਦ ਪੁਨਿ ਚੰਦੋਰਾਨੀ। ਰੋਦਨ ਕਰਤਿ ਬਿਕੁਲ[8] ਭੀ ਬਾਨੀ ॥ ੭੪ ॥ ਨਗਰ ਨਾਰਿ ਮਿਲਨੇ ਜੋ ਆਈ। ਸਭਿ ਲੋਚਨ ਜਲਧਾਰ ਬਹਾਈ। ਬਾਰ ਬਾਰ ਮਿਲ ਕਰਿ ਬਹੁ ਭਾਂਤੀ। ਬਹੁਰ ਬਹੁਰ ਭਰਿ ਆਵਤਿ ਛਾਤੀ॥੭੫॥ [9]ਦਿਨ ਬਹੁ ਚਢਸੋ, ਪੰਥ[10] ਵਡ ਜਾਨਾ। ਚਲਹੁ' ਸੁ ਮੂਲੇ ਬਚਨ ਬਖਾਨਾ। ਲਖਮੀ ਦਾਸ ਲੇਯ ਕਰਿ ਮਾਤਾ। ਗਮਨੀ ਤਬਹਿ ਸੰਗਿ ਨਿਜ ਤਾਤਾ[11] ॥ ੭੬ ॥ ਸਿਰੀਚੰਦ ਜੋ ਪੁਰਿ ਸੁਲਤਾਨਾ। ਰਹੇ ਨਾਨਕੀ ਢਿਗ ਸੁਖਦਾਨਾ। ਲੇਕਰਿ ਮੂਲਾ ਤਨਿਯਾ ਸੰਗਾ। ਗਯੋ ਨਗਰ ਨਿਜ, ਜਿਹ ਮਨ ਭੰਗਾ ॥੭੭॥ ਤਬ ਤੇ ਰਹੀ ਸੁਲਖਨੀ ਤਹਿਂਵਾ[12]। ਜਨਨਿ ਜਨਕ ਕੇ ਸਦਨਹਿ[13] ਜਹਿਵਾ। ਕਰਤਿ ਦੋਹਿਤੇ ਕੀ ਪ੍ਰਤਿਪਾਲਾ।ਲਾਲਤਿ[14] ਮੂਲਾ ਅਨੰਦ ਬਿਸਾਲਾ ॥ ੭੮॥ ਦੋਹਰਾ॥ ਪਿਖਿ ਕੁਚਾਲਿ ਕਲਿ ਕਾਲ ਕੋ ਧਰ[15] ਪਰ[16] ਵਪੁ[17]ਧਰਿ ਜਾਂਹਿ[18]। ਪੂਰਨ ਹੋਯੋ ਧਯਾਇ ਅਬ ਨਮਸਕਾਰ ਮਮ ਤਾਂਹਿ ॥ ੭੯ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੁਰਬਾਰਧੇ 'ਮੂਲੇ ਕੋ' ਪ੍ਰਸੰਗ ਬਰਨਨੰ ਨਾਮ ਤੇਤੀਸਮੋਂ ਅਧਜਾਯ ॥ ੩੩॥

੩੪. [ਗੁਰੂ ਪਗ ਮੰਗਲ। ਮਰਦਾਨਾ ਆਯਾ]

ਦੋਹਰਾ ॥ ਸ਼੍ਰੀ ਗੁਰੁ ਪਗ ਹੈ ਕੀਲਿਕਾ ਮਨ ਦਾਨੋ ਢਿਗ ਕੀਨ।
ਮੋਹਾਦਿਕ ਪਟ ਭਿਟਤਿ ਨਹਿਂ ਰਾਖਹਿਂਗੇ ਲਖਿ ਦੀਨ ॥ ੧ ॥

ਪਗ=ਚਰਣ।
ਕੀਲਿਕਾ=ਚੱਕੀ ਦੀ ਕਿੱਲੀ। (ਅ) ਕੀਲ ਲੈਣ ਵਾਲਾ ਮੰਤ੍ਰ।
ਦਾਨੋ=ਦਾਣਾ। (ਅ) ਦਾਨਵ।
ਪਟ=ਪੁੜ। ਭਿਟਤ=ਭਿੜਦੇ, ਪਰਸਪਰ ਰਗੜ ਨਹੀਂ ਖਾਂਦੇ।
ਲਖਿ=ਲਖਕੇ, ਦੇਖਕੇ, ਜਾਣਕੇ। ਦੀਨ=ਗ਼ਰੀਬ, ਲਾਚਾਰ।

ਅਰਥ–ਸ਼੍ਰੀ ਗੁਰੂ (ਜੀ ਦੇ) ਚਰਣ ਚੱਕੀ ਦੀ ਕਿੱਲੀ (ਸਮਾਨ ਹਨ, ਮੇਰਾ) ਮਨ (ਦੋ ਪੁੜਾਂ

---

[1]ਗਲੇ। [2]ਹੰਝੂਆਂ ਨਾਲ ਮੁਖ ਭਿੱਜ ਗਏ। [3]ਖਚਤ ਹੋਏ। [4]ਹੰਝੂ ਡੇਗਦੇ ਹਨ। [5]ਵਿਛੋੜੇ ਤੋਂ। [6]ਪੈਦਾ ਹੋਇਆ (ਦੁਖ)। [7]ਬਹੁਤ। [8]ਵਿਆਕੁਲ। [9]ਪੈਂਡਾ। [10]ਪਿਤਾ ਦੇ। [11]ਓਥੇ। [12]ਮਾਤਾ ਪਿਤਾ ਦੇ ਘਰ। [13]ਲੜਾਉਂਦਾ ਹੈ। [14]ਧਰਤੀ। [15]ਤੇ। [16]ਸ਼ਰੀਰ। [17]ਧਰਿਆ ਹੈ ਜਿਸ ਨੇ।

ਦੇ ਵਿਚ ਆਇਆ ਦਾਣਾ ਹੈ, ਜੋ ਮੈਂ ਇਸ ਕਿੱਲੀ ਦੇ) ਨੇੜੇ ਕਰ ਦਿੱਤਾ ਹੈ, ਮੋਹ ਆਦਿਕ ਪੁੜ (ਇਸ ਕਿੱਲੀ ਦੇ ਕੋਲ) ਭਿੜਦੇ ਨਹੀਂ (ਇਸ ਕਰਕੇ ਮੇਰੇ ਮਨ ਨੂੰ) ਗ਼ੀਬ ਜਾਣਕੇ ਬਚਾ ਲੈਣਗੇ।

ਭਾਵ—ਆਪਾ ਆਪੇ ਵਿਚ ਸੁਖੀ ਹੈ, ਲੋਭ ਮੋਹ ਆਦਿਕ ਬ੍ਰਿਤੀਆਂ ਇਸਨੂੰ ਦ੍ਰਿਸ਼ਟਮਾਨ ਵਿਚ ਫਸਾਉਂਦੀਆਂ ਹਨ, ਮਨ ਇਕ ਦਾਣੇ ਵਾਂਙੂ ਹੈ ਜੋ ਇਨ੍ਹਾਂ ਬ੍ਰਿਤੀਆਂ ਦੀ ਦ੍ਵੈਦ ਰਗੜ ਵਿਚ ਆਇਆ ਹੋਇਆ ਹੈ, ਇਸ ਕਰਕੇ ਸ਼੍ਰੀ ਗੁਰੂ ਜੀ ਦੇ ਚਰਨਾਂ ਦਾ ਧਿਆਨ ਧਰਨਾ ਮਾਨੋਂ ਕਿੱਲੀ ਦੇ ਨੇੜੇ ਆ ਜਾਣਾ ਹੈ। ਕਿੱਲੀ ਦੇ ਨਾਲ਼ ਲੱਗੇ ਦਾਣੇ ਪਿਸਦੇ ਨਹੀਂ। ਇਹ ਖਿਆਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਇੰਵ ਹੈ:—ਦੁਇ ਪੁੜ ਚਕੀ ਜੋੜਿ ਕੇ ਪੀਸਣ ਆਇ ਬਹਿਠੁ ॥ ਜੋ ਦਰਿ ਰਹੈ ਸੁ ਉਬਰੈ ਨਾਨਕ ਅਜਬੁ ਡਿਠੁ ॥

ਸ਼੍ਰੀ ਬਾਲਾ ਸੰਧੁਰੁ ਵਾਚ ॥ਚੌਪਈ॥ ਬਾਲਾ ਕਹੈ ਸੁਨੋ ਸ਼੍ਰੀ ਅੰਗਦ। ਸ਼੍ਰੀ ਗੁਰ ਕਥਾ ਦੇਯ ਸੁਖ ਸੰਪਦ। ਨਿਸ ਬਾਸੁਰ ਰਾਜਹਿਂ[1] ਉਦਿਆਨਾ। ਜਿਸ ਦਰਸ਼ਨ ਦੁਖ ਦਾਰਿਦ ਹਾਨਾ[2]॥੨॥ਭਗਤ ਜਗਤ ਮਹਿਂ ਮਗ ਪ੍ਰਗਟਾਵਨ। ਕੁਮਤਿ ਕੁਪੰਥ ਕੁਦੰਭ[3] ਮਿਟਾਵਨ। ਕੀਰਤਿ ਨਾਮ ਪ੍ਰਤਾਪ ਵਧਾਵਨ। ਸ਼ੁਭ ਮਾਰਗ ਮਾਨਵ ਕੋ ਪਾਵਨ ॥੩ ॥ ਇਹ ਬਿਧਿ ਕੀ ਇਛਾ ਉਰ ਧਾਰੀ। ਜਪਹਿਂ ਨਾਮ ਜਿਹ ਸੰਤ ਮੁਰਾਰੀ[4]। ਮਾਨਨ[5] ਮਨ ਕੋ ਹਾਨਨ ਮਾਨਾ[6]। ਦੀਨਨ ਕੋ ਤਾਰਨ ਭਗਵਾਨਾ ॥ ੪ ॥ ਦੋਹਰਾ ॥ ਜਿਸ ਕੀ ਕਰੁਨਾ ਤੇ ਮੁਚਹਿਂ* ਕਲਿਕੇ[7] ਕਲੁਖ[8] ਕਲੇਸ਼ਾਕਛੁਕ ਕਾਲ ਬੀਤਤਿ ਭਯੋ ਧਰੇ ਦੇਹ[10] ਅਸ ਬੇਸ[11]॥੫॥ ਚੌਪਈ ॥ ਸਭਿਹਿ ਬਿਲੋਕੀ[12] ਬਿਧਿ ਨਰ ਕਾਹੀ[13]। ਭਨੀ ਖਬਰ ਤਲਵੰਡੀ ਤਾਹੀ। ਸੁਨਿ ਪਰਵਾਰਹਿਂ ਪਰਜੋ ਖਭਾਰੂ[14]। ਜਨੁ ਬਨ ਬਨਜਹਿ[15] ਹਨਜੋ[16] ਨਿਹਾਰੂ[17] ॥ ੬ ॥ ਕਾਲੂ ਬੋਲ ਲਯੋ ਮਰਦਾਨਾ। ਅਧਿਕ ਸ਼ੋਕ ਸੋਂ ਬਚਨ ਬਖਾਨਾ ॥ 'ਜਾਹੁ ਅਬਹਿ ਤੂੰ ਪੁਰਿ ਸੁਲਤਾਨਾ। ਬਿਨ ਬਿਲੰਬ ਨਿਜ[18] ਕਰੋ ਪਯਾਨਾ ॥ ੭ ॥ ਕਾਹੂ ਢਿਗ ਤੇ ਸੁਨੀ ਕੁਰਾਲੀ। ਨਾਨਕ ਕੀਨੋ ਭੇਖ ਕੁਢਾਲੀ। ਤਜਿ ਦੀਨੋ ਸਭਿ ਮੋਦੀ ਖਾਨਾ। ਭਯੋ ਫਕੀਰ ਛੋਰਿ ਕੁਲ-

---

[1]ਵਿਰਾਜ ਰਹੇ ਹਨ। [2]ਨਾਸ਼ ਹੁੰਦੇ ਹਨ। [3]ਕਹੂਰ ਦੰਭ। [4]ਪਰਮੇਸ਼ੁਰ। [5]ਮਾਨੀਆਂ ਦੇ। [6]ਮਾਨ ਨੂੰ ਨਾਸ਼। [7]ਛੁਟ ਜਾਣ। [8]ਕਲਜੁਗ ਦੇ। [9]ਪਾਪ। [10]ਧਾਰਿਆ ਹੋਇਆ ਦੇਹ ਪਰ। [11]ਐਸਾ ਭੇਸ। [12]ਦੇਖੀ। [13]ਕਿਸੇ ਆਦਮੀ ਨੇ। [14]ਘਬਰਾਹਟ। [15]ਬਗੀਚੀ ਕਵਲਾਂ ਦੀ ਨੂੰ। [16]ਨਾਸ਼ ਕੀਤਾ। [17]ਬਰਫ ਨੇ, ਕੱਖਰ ਨੇ। [18]ਤੂੰ ਆਪ।

*ਪਾ:—ਮਿਟਹਿਂ।

ਕਾਨਾ[1] ॥ ੯ ॥ ਦੋਹਰਾ ॥ ਮਰਦਾਨੇ ਤਤਕਾਲ ਸੁਨਿ ਕੀਨ ਪਯਾਨੋ ਮਾਨ[2]। ਨਾਨਕ ਜਨਨੀ ਜਨਕ ਮਨ[3] ਗੁਨਹਿੰ[4] ਅਨਿਕ ਅਨੁਮਾਨ[5] ॥੯॥ਚੌਪਈ॥ –ਤੋਟਾ ਭਯੋ ਦਰਬ ਕੋ ਤਾਸੂ। ਕਿਧੋਂ ਰਿਦਾ ਤਿਹ ਕੀਨ ਉਦਾਸੂ। ਅਤਿ ਉਦਾਰ, ਬਹੁ ਦਰਬ ਲੁਟਾਯੋ। ਹਮ ਜਾਨਤਿ ਕਛੁ ਤੋਟਾ ਆਯੋ ॥ ੧੦ ॥ ਬਹੁਤ ਬਾਰ ਮੈਂ ਸਿਖਵਨ ਦੀਨੀ। ਧਨ ਨਹਿੰ ਖੋਇ ਏਕ ਨਹਿੰ ਚੀਨੀ[6]। ਰਹਤਿ ਡਰਤਿ ਜਿਹ ਤੇ ਦਿਨ ਰਾਤੀ। ਬਨੀ ਬਾਤ ਸੋਊ ਦੁਖ ਦਾਤੀ–॥ ੧੧ ॥ ਭੂਰ ਬਿਸੂਰਹਿ ਉਰ, ਸਿਰ ਧੁਨਈ[7]।ਅਨਿਕ ਕਲਪਨਾ ਮਨ ਮਹਿੰ ਗੁਨਈ। ਸੋ ਬਾਸੁਰ ਬਿਨ ਅਸਨ ਬਿਤਾਯੋ। ਨਰ ਕਹਿ ਰਹੇ ਨ ਆਨਨ ਪਾਯੋ[8]॥੧੨॥ਦੋਹਰਾ॥ਸੁਨਿਕਰਿ ਰਾਇ ਬੁਲਾਰ ਯੌਂ ਪਰਬੋਧਨੋ[9]ਬਹੁ ਭਾਂਤਿ[10]। ‘ਨਾਨਕ ਦਿਸ਼ ਤੇ ਆਪ ਤੂੰ ਕਛੁ ਨ ਚਿੰਤ ਕਰਿ ਗਾਤ[11]*॥੧੩॥ ਚੌਪਈ ॥ ਨਾਨਕ ਕਾਰਨ ਕਰਨ ਸੁਤੋਤਰ। ਮਨ ਜਾਨਹੁ ਕਿਹ ਕੋ ਨ ਪ੍ਰਤੰਤਰ[12] । ਜੋ ਕਿਛੁ ਕਾਰਜ ਕਰਹਿ ਭਲਾ ਸੋ। ਸੁਖ ਸਾਗਰ ਧਰਿ ਦੇਹਿ ਕਲਾ ਸੋ[13]॥ ੧੪॥ਇਹਬਿਧ ਧੀਰਜ ਦੇ ਕਰਿ ਰਾਊ।ਚੇਤਹਿ ਸ਼੍ਰੀ ਗੁਰ ਰਿਦੈ ਸੁਭਾਊ।ਉਰ ਦਰਸ਼ਨ ਕੀ ਚਾਹ ਨ ਥੋਰੀ।ਚਾਤ੍ਰਿਕ ਸ਼ਾਂਤੀ[14],ਚੰਦ ਚਕੋਰੀ॥੧੫॥ਸਭਿਨਿ ਬੇਦੀਅਨ ਅਚਰਜ ਮਾਨਾ।–ਕੋ ਕਾਰਨ ਭਾ ਜਾਇ ਨ ਜਾਨਾ। ਸੰਪਤਿ ਸਰਬ ਪ੍ਰਕਾਰ ਬਿਸਾਲਾ।ਹੁਤੋ ਸੂਤ ਅਧਿਕਾਇ ਨ੍ਰਿਪਾਲਾ[15]!–॥੧੬॥ ਤਲਵੈਂਡੀ ਬਿਰਤਾਂਤਹਿ ਐਸੇ। ਸੁਨਹੁ ਗਯੋ ਮਰਦਾਨਾ ਜੈਸੇ। ਪ੍ਰਾਕ[16]ਨਾਨਕੀ ਕੇਰ ਨਿਕੇਤੂ। ਪ੍ਰਵਿਸ਼ਯੋ[17] ਕੁਸ਼ਲ ਲੇਨ ਕੇ ਹੇਤੂ॥੧੭॥ਜਾਇ ਦੁਆਇ[18] ਕਹੀ ਬਿਧਿ ਨੀਕੀ। ਬੈਸਯੋ ਬਹੁਰ ਪ੍ਰਭਾ[19] ਜਿਹ ਫੀਕੀ। ਸਰਬ ਪ੍ਰਕਾਰ ਕੀਨ ਸਤਿਕਾਰਾ। ਬਦਨ ਨਾਨਕੀ ਬਚਨ ਉਚਾਰਾ॥੧੮॥ ‘ਦੇਹੁ ਕੁਸ਼ਲ ਤਲਵੈਂਡੀ ਨਗਰੀ। ਬਹੁਰ ਜਨਕ ਜਨਨੀ ਕੀ ਸਗਰੀ॥ਸਰਬ ਕੁਸ਼ਲ ਸੋਂ ਰਾਇ ਸਰੀਰਾ? ਨਿਜ ਆਵਨ ਹਿਤ[20], ਕਹੁ ਮਤਿ ਧੀਰਾ[21]!?॥੧੯॥ਸੁਨਿ

---

[1]ਕੁਲ ਦੀ ਲਾਜ। [2]ਮੰਨਕੇ। [3]ਮਨ ਵਿਚ। [4]ਵਿਚਾਰਦੇ ਹਨ। [5]ਕਈ ਸੋਚਾਂ,ਅਨੇਕ ਟੋਹਾਂ। [6]ਨਹੀਂ ਸਮਝੀ(ਗੁਰੂ ਜੀ ਨੇ)। [7]ਸਿਰ ਧੁਨੇ। [8]ਮੂੰਹ ਵਿਚ ਨਾ ਪਾਯਾ (ਅੰਨ)। [9]ਸਮਝਾਇਆ। [10]ਕਈ ਤਰ੍ਹਾਂ। [11]ਸਰੀਰ ਵਿਚ,ਭਾਵ ਦਿਲ ਵਿਚ (ਅ) ਗੁੱਸਾ। ਨਾ ਚਿੰਤਾ ਕਰ ਨਾ ਗੁੱਸਾ। [12]ਕਿਸੇ ਦੇ ਪਰਾਧੀਨ ਨਾਂ ਜਾਣ। [13]ਉਹ ਤਾਂ ਸੁਖ ਸਾਗਰ ਨੇ ਕਲਾ ਸਮੇਤ ਦੇਹਧਾਰੀ ਹੈ। [14]ਪਪੀਹੇ ਦੀ ਸ਼ਾਂਤੀ ਬੂੰਦ ਦਲ। [15]ਬਣੀ ਹੋਈ ਸੀ ਖ਼ਜ਼ੀ ਨੂੰਬ ਨਾਲ। [16]ਪਹਿਲਾਂ। [17]ਵੜਿਆ। [18]ਅਸੀਸ। [19]ਰੌਣਕ (ਚਿਹਰੇ ਦੀ)। [20]ਕਾਰਨ। [21]ਹੇ ਬੁਧੀ ਥਿਰ ਵਾਲੇ! *ਪਾ:–ਆਪ।

ਮਰਦਾਨੇ ਬਚਨ ਬਖਾਨਾ। 'ਸਰਬ ਪ੍ਰਕਾਰ ਕੁਸ਼ਲ ਤਿਹ ਥਾਨਾ। ਮਮ ਆਵਨ ਕੋ ਲਖਹੁ ਨਿਦਾਨਾ[1]। ਤੋਰ ਜਨਕ ਸੁਨਿਓ ਇਵ ਕਾਨਾ ॥੨੦॥ –ਸ਼੍ਰੀ ਨਾਨਕ ਤਜਿ ਮੋਦੀਖਾਨਾ। ਬੇਖ ਫਕੀਰ ਸਰੀਰਹਿ ਠਾਨਾ–। ਮੁਝ ਬੁਲਾਇ ਸੁਧਿ ਲੇਵਨ ਹੇਤੂ। ਪਠਨੋ ਦੱਤ[2]*ਬੇਦੀ ਕੁਲ ਕੇਤੂ ॥੨੧॥ ਕਮਲ-ਬਦਨ[3] ਹੈਂ ਅਬ ਕਿਹ ਜਾਈ[4] ?। ਬੂੱਝ ਲੇਉਂ ਸੁਧਿ ਤਬ ਤਿਨ ਭਾਂਈ[5]। ਨਾਤੁਰ ਜਿਹ ਬਿਧਿ ਕੀ ਸੁਧਿ ਹੋਇ। ਮੁਝਹਿ ਬਤਾਵਹੁ ਤੁਮ ਕਹਿ ਸੋਇ ॥ ੨੨॥ਸੁਨਿ ਕਰਿ ਸੋ ਤੁਮਰੇ ਪਿਤ ਮਾਤਾ[6]। ਜਾਇ ਬਤਾਵੋਂ ਜਿਉਂ ਕੁਸ਼ਲਾਤਾ[7]। ਅਪਰ ਨ ਜਾਨਹੁ ਆਵਨ ਹੇਤੂ। ਕਾਰਜ ਸੁਧ[8] ਬੇਦੀ ਕੁਲਕੇਤੂ' ॥ ੨੩ ॥ ਦੋਹਰਾ ॥ ਸੁਨਿ ਬੋਲੀ ਪੁਨਿ ਨਾਨਕੀ 'ਜਿਉਂ ਅਵਿਲੋਕਤਿ ਨੈਨ। ਸੋ ਸੁਧਿ ਜਾਨਹੁ ਇਹਾਂ ਕੀ ਕਹਿਨ ਬਨੈ ਕਿਉਂ ਬੈਨ ॥ ੨੪ ॥ ਚੌਪਈ ॥ ਅਧਿਕ ਜਿ ਸੁਧ ਲੇਵਨ ਕੀ ਚਾਹੂ। ਮਿਲਿਯੋ ਜਾਇ ਸਹੋਦਰ ਪਾਹੂ। ਬੂਝਹੁ ਕੁਸ਼ਲ ਤਹਾਂ ਤੁਮ ਜਾਈ। ਭਲੀ ਭਾਂਤਿ ਸੋ ਦੇਇਂ ਸੁਨਾਈ॥੨੫॥ ਤਿਨ ਤੇ ਸੁਨਿ ਤਲਵੰਡੀ ਜੱਯੈ। ਪੁਨਿ ਪਿਤ ਮਾਤਹਿਂ ਕੁਸ਼ਲ ਸੁਨੱਯੈ।ਨਗਰ ਵਹਿਰ ਜਹਿਂ ਵਡ ਉਦਿਆਨਾ। ਤਹਿਂ ਬੈਠੇ ਹੈਂ ਦਯਾ ਨਿਧਾਨਾ' ॥੨੬॥ ਚਲਨ ਲਗਯੋ ਜਬ ਹੀ ਮਰਦਾਨਾ। ਬਹੁਰ ਨਾਨਕੀ ਬਚਨ ਬਖਾਨਾ। 'ਅਸਨ[9] ਅਚਹੁ[10] ਅਬ ਅਹੈ ਤਯਾਰੂ'।ਲੇ ਤਬ ਕੀਨੋ ਖਾਨਿ ਅਹਾਰੂ ॥੨੭॥ ਤ੍ਰਿਪਤਿ ਹੋਇ ਪੁਨਿ ਪਾਇ ਰਜਾਈ[11]। ਨਿਕਸਨੋ ਘਰ ਤੇ ਸ਼ੋਕ ਬਧਾਈ।ਜਿਹ ਦਿਸ਼ ਸ਼੍ਰੀ ਗੁਰੁ ਬੈਸੇ ਸੁਨੇ। ਕਿਯੋ ਗਵਨ[12] ਤਿਹ ਦਿਸ਼ ਮਨ ਗੁਨੇ ॥੨੮॥ ਦੋਹਰਾ॥ –ਨਿਸ਼ਚੈ ਭਏ ਫਕੀਰ ਸੋ ਬੈਸੇ ਜੇ ਉਦਿਆਨ। ਦਰਬ ਬਹੁਤ ਕੀ ਕ੍ਰਿੱਤ ਸੀ, ਤਜੀ,ਨ ਕਰੀ ਸਯਾਨ[13]–॥੨੯॥ ਚੌਪਈ॥ ਲੋਚਨ ਸੋਂ ਬਿਲੋਕ ਪਤਿਲੋਕੂ[14]। ਭਯੋ ਬਿਸ਼ੇਖ ਰਿਦ ਮਹਿਂ ਸ਼ੋਕੂ।–ਜਿਹ ਤਨ ਮਹਿਂ ਕੰਚਨ ਲੰਕਾਰਾ[15]। ਮੋਤੀ ਰਤਨਨਿ ਸ਼ੁਭਤਿ ਅਪਾਰਾ ॥੩੦॥ ਚਾਰੁ ਪਟੰਬਰ ਪੁਨ ਪਸ਼ਮੰਬਰ[16]। ਪਹਿਰੇ ਸ਼ੁਭਤਿ ਬਿਸਾਲਹਿ ਸੁੰਦਰ। ਸੋ ਭਗਵੇ ਧਰਿ ਚੀਰ ਸਰੀਰਾ–। ਬੈਸੇ

---

[1]ਸਬੱਬ। [2]ਛੇਤੀ। [3]ਭਾਵ ਗੁਰੂ ਜੀ। [4]ਕਿਸ ਥਾਵੇਂ। [5]ਤਦੋਂ ਉਨ੍ਹਾਂ ਕੋਲੋਂ। [6]ਮਾਤਾ ਪਿਤਾ ਨੂੰ। [7]ਸੁਖ। [8]ਖਬਰ ਲੈਣੀ। [9]ਭੋਜਨ। [10]ਛਕ ਲਓ। [11]ਆਗਜਾ ਲੈਕੇ। [12]ਗਿਆ। [13]ਦਾਨਾਈ। [14]ਭਾਵ, ਗੁਰੂ ਜੀ ਨੂੰ। [15]ਸੋਨੇ ਦੇ ਗਹਿਣੇ। [16]ਰੇਸ਼ਮ ਤੇ ਪਸ਼ਮੀਨੇ ਦੇ ਕਪੜੇ।

*ਪਾ:–ਤੁਰਤ।

ਇਵ ਗੁਨਿ[1] ਹੋਤਿ ਅਧੀਰਾ[2] ॥ ੩੧ ॥–ਜਿਨ ਕੇ ਭੀਰ ਭੂਰ ਚੌਫੇਰੇ। ਉਸ-ਭਤਿ ਕਰਤਿ ਰਹਤਿ ਨਰਘੇਰੇ।ਸੋ ਏਕਲ ਉਦਿਆਨ ਮਝਾਰਾ। ਬੈਸੇ–ਇਵ ਕਹਿ ਦ੍ਰਿਗ[3] ਜਲ ਡਾਰਾ[4] ॥ ੩੨ ॥ ਨਿਕਟਿ ਜਾਇ ਹੈ ਠਾਂਢ ਸੁਜਾਨਾ[5]। ਕਰਿ ਦੁਆਇ ਕੱਲਜਾਨ ਬਖਾਨਾ।ਨਿਕਟਿ ਬੈਠਿ ਪੁਨਿ ਬਚਨ ਉਚਾਰਾ। 'ਕੈਸੋ ਬੇਖ ਸਰੀਰ ਸੁਧਾਰਾ[6]?॥੩੩॥ ਮੋਦੀ ਕ੍ਰਿੱਤਿ ਹੁਤੀ ਧਨ ਦਾਨੀ।ਕਿਉਂ ਭਜਿ ਬੈਠੇ?ਭੋ ਗੁਨ ਖਾਨੀ!। ਖਾਵਤਿ ਖਰਚਤਿ ਅਤੁਟ ਭੰਡਾਰਾ। ਅਸਨ ਬਸਨ ਨਹਿੰ ਕਮੀ ਅਗਾਰਾ॥੩੪॥ਭਲੀ ਗੁਜ਼ਰ ਥੀ ਤੁਮਰੀ ਤਿਹ ਤੇ। ਸਰਬ ਦਰਬ ਘਰ ਭਰਪੁਰ ਜਿਹ ਤੇ। ਕੈ ਤੋਟਾ ਆਯੋ ਤਿਹ ਮਾਂਹੀ? ਕਿਧੌਂ ਨਰੇਸ਼ ਦਈ ਪੁਨਿ ਨਾਂਹੀ ? ॥੩੫॥ ਕਿਹ ਕਾਰਨ ਤੇ ਸੋ ਕ੍ਰਿਤਿ ਛੋਰੀ ? ਕਿਉਂ ਅਸ ਬੇਸਹਿ ਕੀਨਿ ਬਹੋਰੀ ?' ਸ਼੍ਰੀ ਨਾਨਕ ਸੁਨਿ ਬੋਲੇ ਬਾਨੀ। ਜੋ ਵਿਰਾਗ ਕੇ ਰਸ ਮਹਿੰ ਸਾਨੀ[7] ॥੩੬॥ 'ਮਰਦਾਨੇ ਤੂੰ ਪੂਰਬ ਵਾਰੀ[8]। ਮਮ ਢਿਗ ਜਾਚਾ ਆਨਿ ਉਚਾਰੀ। ਤੰਤ[9] ਬਾਦਿਤ ਕੋ ਤਬ ਗੁਨ[10] ਦੀਨੋ। ਹਰਖਵਾਨ ਮਨ ਹੁਇ ਤੈਂ ਲੀਨੋ ॥ ੩੭ ॥ ਇਸੀ ਸਮੇਂ ਕੋ ਬੂਝਹੁ[11] ਹੇਤੂ[12]। ਅਵਰ ਨ ਕਾਰਜ ਸੁਮਤਿ ਨਿਕੇਤੂ[13]!। ਨਿਸ ਬਾਸੁਰ ਮਮ ਸੰਗ ਰਹੀਜੈ।ਆਨਿ ਜਾਨਿ ਕੋ ਨਾਮ ਨ ਲੀਜੈ ॥ ੩੮ ॥ ਜਨਮ ਸੁਧਾਰ ਲੇਹੁ ਤੁਮ* ਅਪਨਾ। ਜਗਤ ਅਸੱਤਿ ਲਖਹੁ ਜਿਵ ਸੁਪਨਾ। ਸੋਵਹਿ ਮੱਧਿ ਗੁਫ਼ਾਕਾ[14] ਜੌ ਲੌ। ਸੁਪਨਾ ਸੱਤਿ ਭਾਸਿ ਹੈ ਤੌ ਲੌ ॥੩੯॥ ਦੋਹਰਾ ॥ ਜਬ ਜਾਗਹਿ ਤਬ ਸੂਝ ਹੀ ਸੁਪਨ ਪਦਾ-ਰਥ ਕੂਰ।ਜਗਤ ਪਦਾਰਥ ਤਸ ਲਖੋ ਗਯਾਨ ਭਏ ਤੇ ਦੂਰ[15]॥੪੦॥ ਚੌਪਈ॥ ਸ਼੍ਰੀਨਾਨਕ ਬਚਸੁਨੇ ਸੁਭਾਗੂ।ਭਯੋ ਸਹਿਜ[16] ਹੀ ਰਿਦੇਵਿਰਾਗੂ। ਜਾਂਹਿਨਾਮ[17] ਅਗਯਾਨ ਮਿਟਾਵਹਿ[18]। ਤਿਹ ਉਪਦੇਸ਼ ਬੋਧ[19] ਕਿਉਂ ਨ ਆਵਹਿ॥੪੧॥ ਬਿਗਸ ਬਦਨ ਤੇ ਬਚਨ ਪ੍ਰਕਾਸ਼ਾ। 'ਇੱਛਾ ਗਵਨ ਕਰਨ ਕਿਹ ਆਸਾ[20]?। ਤੁਮ ਕਾਰਜ ਜੋ ਮਮ ਆਧੀਨਾ। ਕਰੌਂ ਕਿਉਂ ਨ ਮੈਂ ਹੁਇ ਛਲਹੀਨਾ ॥ ੪੨॥ ਤੁਮਰੇ ਦਰਸ ਕਰਖ[21] ਮਨ ਲੀਆ।ਏਕ ਆਸ ਨਾਸੀ ਅਬ ਬੀਆ[22]।

---

[1]ਸੋਚਕੇ। [2]ਘਬਰਾਉਂਦਾ ਹੈ। [3]ਨੇਤ੍ਰਾਂ ਤੋਂ। [4]ਜਲ ਡਿਗ ਪਿਆ। [5]ਭਾਵ ਗੁਰੂ ਜੀ ਦੇ ਨੇੜੇ ਜਾਕੇ ਖੜੋ ਗਿਆ। [6]ਧਾਰਿਆ ਹੈ। [7]ਮਿਲੀ ਹੋਈ। [8]ਪਿਛਲੀ ਵੇਰ। [9]ਤੰਦੀ ਦੇ। [10]ਵਾਜੇ ਦੇ ਵਜਾਵਣ ਦਾ ਗੁਣ। [11]ਸਮਝੋ। [12]ਕਾਰਨ। [13]ਹੇ ਬੁਧੀ ਮਾਨ। [14]ਨੀਂਦ ਵਿਚ। [15]ਸੁਤੇ। [16]ਜਿਸ ਦੇ ਨਾਮ ਲੈਣ ਨਾਲ। [17]ਮਿਟਦਾ ਹੈ ਅਗਜਾਨ। [18]ਗਿਆਨ। [19]ਕਿਸ ਪਾਸੇ। [20]ਖਿੱਚ। [21]ਹੁਣ ਇੱਕੋ ਆਸ ਹੈ ਹੋਰ ਨਾਸ਼ ਹੋ ਗਈਆਂ ਹਨ। *ਪਾ:–ਪੁਨ।

ਜਗਤਿ ਬਿਕਾਰਨ ਤੇ ਭੀ ਸ਼ਾਂਤੀ। ਉਰ ਅਨੰਦ ਉਪਜਾ ਬਹੁ ਭਾਂਤੀ ॥੪੩॥ ਦੋਹਰਾ।ਕਿਤ ਦਿਸ਼[1]ਕਰੋ ਪਯਾਨ ਅਬ ਸੰਗ ਲੇਯ ਕਰਿ ਮੋਹ?'।ਸੁਨਿ ਮਰਦਾਨੇ ਕੇ ਬਚਨ ਬੋਲੇ ਅਨਦ ਸੰਦੋਹਿ[2] ॥੪੪॥ ਚੌਪਈ ॥ 'ਨਹੀਂ ਪ੍ਰਥਮ[3]* ਇਹ ਕੋਇ ਵਿਚਾਰਾ। ਜਹਿੰ ਲੈ ਜਾਵਹਿ ਸ਼੍ਰੀ ਕਰਤਾਰਾ।ਤਿਤ ਦਿਸ਼ ਚਲਹੁ ਸੰਗ ਹਰਿਖਾਏ। ਮੋਹੁ ਲੋਭ ਕਹੁ ਰਿਦੇ ਬਿਹਾਏ[4]'॥੪੫॥ 'ਸੁਨਿ ਪ੍ਰਭੁ ਏਕ ਕਠਨ ਬਿਧਿ ਮੋਹੂ। ਦੁਹ ਦਿਸ਼ ਤੇ ਮੁਸ਼ਕਲ ਸੀ ਜੋਹੂ[5]। ਤੁਮਰੀ ਸੁਧਿ ਸੁਨਿ ਪਿਤ ਮਹਿਤਾਰੀ[6]। ਸਦਨਹਿ ਤੇ ਮੁਝ ਲੀਨ ਹਕਾਰੀ॥੪੬॥ ਕੁਸ਼ਲ ਲੈਨਿ ਮੁਝ ਦੂੱਤ ਪਠਾਯਾ। ਬਿਨ ਬਿਲੰਬ ਹੌਂ ਆਯੋ ਧਾਯਾ। ਇਤਿ ਦਿਸ਼ ਕੀ ਉਡੀਕੋ ਸੋ ਕਰਿ ਹੀਂ। ਰਾਵਰ ਕੀ ਚਿਤ ਚਿੰਤਾ ਧਰਿਹੀਂ ॥੪੭॥ ਦੋਹਰਾ ॥ ਨਿਜ[7] ਰਜਾਇ ਢਿਗ ਰਹਨਿ ਕੀ ਯਾ ਬਿਧਿ ਮੁਸ਼ਕਲ ਮੋਹਿ। ਜਾਨੋਂ ਬਨੈ ਨ ਅਬ ਤਹਾਂ ਸੋ ਚਿੰਤਾਤੁਰ[8] ਹੋਹਿੰ' ॥੪੮॥ਚੌਪਈ॥ ਸ਼੍ਰੀ ਗੁਰੁ ਭਨੈਂ 'ਸੁਨਹੁ ਮਰਦਾਨਾ।ਕਰਹੁ ਆਪ ਜਿਉਂ ਭਲ[9] ਮਨ ਮਾਨਾ।ਹਮਰੇ ਸੰਗ ਕਠਨਤਾ† ਰਹਿਨਾ। ਤ੍ਰਿਸ਼ਨਾ ਦਹਿਨ[10] ਬਿਖੈ ਜੋ ਦਹਿਨਾ[11] ॥੪੯॥ ਤੋਇ ਸੰਤੋਖ[12] ਬੁਝਾਵਨ ਕਰਿਹੀ। ਸੋ ਹਮ ਸੰਗਤਿ ਕੋ ਅਨੁਸਰਹੀ[13]। ਅਸਨ ਬਸਨ ਪ੍ਰਾਪਤਿ ਕਿਹ ਕਾਲੂ[14]। ਨਹਿੰ ਪਾਵਹਿ[15]ਜਿਨ[16]ਹੋਇ[17]ਬਿਹਾਲੂ[18] ॥੫੦॥ ਸੁਖ ਭੋਗਨ ਜੋ ਪਯਾਸ[19]ਬਿਲਾਸਾ[20]।ਤੌ ਜਾਵਹੁ ਕਾਲੂ ਪਿਤ ਪਾਸਾ।ਬੈਸਨ[21] ਰਹਨਿ, ਮਿਲਨ ਪਰਵਾਰਾ। ਏ ਬਾਤੈਂ ਸਭਿ ਮੱਧ ਅਗਾਰਾ[22]॥੫੧॥ਦੋਹਰਾ॥ ਛੁਧਾ[23],ਨਗਨਤਾ[24]ਜਾਨੀਏ ਪੁਨ ਰਹਿਨੋ ਉਦਿਆਨ[25]।ਸੰਗ ਰਹਨਿ ਮਮ ਤੌ ਬਨੈ ਕਰਿਯੇ ਉਰ ਪਰਵਾਨ'॥੫੨॥ਚੌਪਈ॥'ਪ੍ਰਭੁ ਜੀ ਤ੍ਰਿਸਨਾ ਮਨ ਤੇ ਮੂਕੀ। ਆਨ ਜਾਨਿ ਕੀ[26] ਆਸਾ ਚੁਕੀ।ਤੁਮ ਸਮਾਨ ਕੋ ਨਦਰਿ ਨ ਆਵੈ। ਦਿਨਕਰ[27] ਪਿਖ ਖੱਦਯੋਤ[28] ਨ ਭਾਵੈ ॥੫੩॥ਰਹੌਂ ਸੰਗਿ ਮੈਂ ਮਨ ਮਹਿੰ

---

[1]ਕਿਸ ਪਾਸੇ। [2]ਪੂਰਨ ਆਨੰਦ ਸਰੂਪ। [3]ਪਹਿਲੇ। [4]ਰਿਦੇ ਤੋਂ ਛਡਕੇ। [5]ਵੇਖੀਦੀ ਹੈ (ਅ) ਜੋ ਹੈ। [6]ਪਿਤਾ ਤੇ ਮਾਤਾ ਜੀ ਨੇ। [7]ਆਪ ਦੀ। [8]ਉਹ ਚਿੰਤਾ ਕਰਕੇ ਦੁਖੀ ਹੋਣਗੇ। [9]ਚੰਗਾ। [10]ਅੱਗ। [11]ਸੜਦਾ ਹੈ। [12]ਉਸਨੂੰ ਸੰਤੋਖ ਰੂਪੀ ਜਲ। [13]ਅਨਕੂਲ ਹੈ। [14]ਕਿਸੇ ਵੇਲੇ ਹੋਵੇਗਾ। [15](ਪਰ ਜੋ ਕਿਸੇ ਵੇਲੇ) ਨਾ ਮਿਲੇ। [16]ਮੰਤ। [17]ਹੋਵੇ। [18]ਦੁਖੀ। [19]ਇੱਛਾ। [20]ਰਸ ਮਾਣਨ ਦੀ। [21]ਬੈਠਣਾ। [22]ਘਰ ਵਿੱਚ ਹੋ ਸਕਦੀਆਂ ਹਨ। [23]ਭੂਖ। [24]ਨੰਗ। [25]ਬਨ ਵਿਚ। [26]ਹੋਰਥੇ ਜਾਣਦੀ। [27]ਸੂਰਜ। [28]ਟਿਟਾਣਾ।

*ਪਾ:—ਪ੍ਰਿਥਕ। †ਪਾ:—ਕਠਨ ਤਨ।

ਠਾਨੀ[੧]। ਸੁਨਿ ਸ਼੍ਰੀ ਗੁਰ ਬੋਲੇ ਮ੍ਰਿਦੁਬਾਨੀ।'ਜਾਹੁ ਰਬਾਬ ਨਗਰ ਤੇ ਲਯਾਵਹੁ। ਹੋਰਹੁ ਸੁੰਦਰ ਆਨਿ ਬਜਾਵਹੁ'॥੫੪॥'ਸੁਨਿ ਪ੍ਰਭੁ ਜੀ ਮੈਂ ਕਬਹਿ ਨ ਗਾਯਾ। ਨਹਿੰ ਕੋ ਬਾਦਿਤ[੨] ਹਾਥ ਬਜਾਯਾ। ਕੇਤਿਕ ਬਾਸੁਰ ਮਹਿੰ[੩] ਸਿਖਲੇਉਂ[੪]। ਗਾਵਨ ਬਹੁਰ ਬਜਾਵਨਿ ਭੇਉਂ[੫]॥੫੫॥ ਸ਼੍ਰੀ ਨਾਨਕ ਬੋਲੇ ਮਨ ਭਾਵਨ। 'ਗੁਨ ਗਾਵਨ ਦਿਯ ਬਹੁਰ[੬] ਬਜਾਵਨ। ਸੋ ਲੈ ਕਰਿ ਤੈਂ ਕੈਸੇ ਕੀਨੋ'?। ਪੂਰਬ[੭]ਆਇ ਜੁ ਹਮ ਤੇ ਲੀਨੋ'॥ ੫੬॥'ਸੁਨਿ ਕਰੁਨਾਨਿਧਿ! ਜੋ ਤੁਮ ਦੀਨੋ। ਸੋ ਤੋ ਮੈਂ ਕਿਤ ਖਰਚ ਨ ਕੀਨੋ'। ਸ਼੍ਰੀ ਗੁਰੁ ਭਨੈਂ[੮] 'ਨ ਬਚਨ ਹਟਾਵਹੁ। ਪੁਰਿ ਤੇ ਆਨਿ ਰਬਾਬ ਬਜਾਵਹੁ'॥੫੭॥ ਸੁਨਤਿ ਉਠਯੋ ਤੂਰਨ ਮਰਦਾਨਾ। ਖੋਜਨ ਹਿਤ ਗਾ ਪੁਰਿ ਸੁਲਤਾਨਾ। ਢਾਢੀ ਗਾਵਹਿ ਅੱਗੂ[੧੦] ਪਠਾਨਾਂ[੧੧]। ਹੋਰਤਿ ਬੈਸ ਗਯੋ ਤਿਹ ਥਾਨਾ॥ ੫੮॥ ਦੋਹਰਾ॥ ਜਬ ਪਠਾਨ ਨਿਜ ਘਰ ਗਯੋ ਮਰਦਾਨਾ ਬਚ ਪ੍ਰਾਹਿ। 'ਸੁਭ ਨਰ ਏਕ ਹਕਾਰਈ[੧੨] ਚਲਿ ਢਾਢੀ! ਤਿਸ ਪਾਹਿ'॥ ੫੯॥ ਚੌਪਈ॥ ਲੋਕਰਿ ਸੰਗ ਤਿਸੈ ਤਤਕਾਲਾ। ਆਯੋ ਬੈਸੇ ਜਹਾਂ ਕ੍ਰਿਪਾਲਾ।ਲਗੀ ਸਮਾਧਿ ਨੈਨ ਅਨਖੁਲੇ[੧੩]। ਦਿਪਤਿ[੧੪] ਰੂਪ ਦੁਤਿ[੧੫] ਦੁਖ ਦਲ[੧੬] ਮਲੇ[੧੭]॥ ੬੦॥ ਲੈ ਰਬਾਬ ਢਾਢੀ ਕਰ ਮਾਂਹੀ।ਤਾਰ ਬਜਾਇ ਰਾਗਸੁਰ ਪ੍ਰਾਹੀ[੧੮]।ਸੁਨਤਿ ਬਿਲੋਚਨ ਪੰਕਜਬਿਗਸੇ[੧੯]। ਭਜਹਿੰ ਨ ਅਸ ਗੁਰਬਰ[੨੦] ਨਰ ਧਿਕ ਸੇ[੨੧]॥੬੧॥ ਭਨਹਿ ਬਚਨ 'ਤੂੰ ਲੇ ਮਰਦਾਨਾ! ਤਾਰ ਬਜਾਵਹੁ, ਰਾਗ ਨਿਧਾਨਾ[੨੨]!' ਆਇਸ ਮਾਨਿ ਪਾਨ[੨੩] ਮਹਿੰ ਲੀਨਾ। ਕਰਿ ਸੁਰ ਤਾਰ ਬਜਾਵਨ ਕੀਨਾ॥੬੨॥ ਦੋਹਰਾ॥ਸੁਨਿ ਬਨ ਕੇ ਬ੍ਰਿਖ[੨੪] ਤਿਤ ਸਮੈਂ ਚੁਵਨ ਰਸ ਵਡ ਲਾਗ[੨੫]। ਬਰਣ ਬਰਣ[੨੬] ਬਰ ਬਿਹੰਗ[੨੭] ਜੇ ਉਮਗੇ[੨੮]ਤਿਨ ਅਨੁਰਾਗ[੨੯]॥੬੩॥ ਚੌਪਈ॥ ਤੀਰ[੩੦] ਸਮੀਰ[੩੧] ਰਹੀ ਥਿਰ ਹੋਈ[੩੨]। ਸੁਨੀ ਤਾਨ ਮੋਹੇ ਸਭਿ ਕੋਈ। ਜਿਹਤੇ ਜਢ[੩੩] ਚੇਤਨ ਹ੍ਵੈ ਗਏ। ਜੇ ਚੇਤਨ[੩੪] ਸੇ ਜਢ ਵਤ ਭਏ[੩੫]॥੬੪॥[੩੬]ਬਨ ਤੇ ਮ੍ਰਿਗ ਆਏ ਭੇ

[੧]ਵਿਚ ਪੱਕੀ ਕੀਤੀ ਹੈ। [੨]ਵਾਜਾ। [੩]ਦਿਨਾਂ ਵਿਚ। [੪]ਸਿੱਖ ਲਵਾਂਗਾ। [੫](ਦਾ) ਭੇਤ। [੬]ਅਤੇ।[੭]ਕੀ ਕੀਤਾ ਹੈ। [੮]ਇਸਤੋਂ ਪਹਿਲੋਂ। [੯]ਕਿਹਾ। [੧੦-੧੧]ਪਠਾਣਾਂ ਦੇ ਅੱਗੇ। [੧੨]ਸੱਦਦਾ ਹੈ। [੧੩]ਬੰਦ। [੧੪]ਪ੍ਰਕਾਸ਼ਤ। [੧੫]ਕ੍ਰਾਂਤੀ। [੧੬]ਦੁਖਾਂ ਦੇ ਸਮੂਹ ਨੂੰ। [੧੭]ਮਲਨ ਵਾਲੇ। [੧੮]ਲਾਈ। [੧੯]ਖਿੜੇ। [੨੦]ਸ੍ਰੇਸ਼ਟ ਗੁਰੂ ਜੀ ਨੂੰ। [੨੧]ਧਿਕਾਰ ਹੈ ਉਨ੍ਹਾਂ ਨੂੰ। [੨੨]ਰਾਗ ਦੇ ਖਜ਼ਾਨੇ। [੨੩]ਹੱਥ। [੨੪]ਦਰਖਤਾਂ ਤੋਂ। [੨੫]ਲਗਾ। [੨੬]ਰੰਗ ਰੰਗ ਦੇ। [੨੭]ਪੰਛੀ। [੨੮]ਉਛਲਿਆ। [੨੯]ਪ੍ਰੇਮ। [੩੦]ਪਾਸ। [੩੧]ਹਵਾ। [੩੨]ਖੜੀ ਹੋ ਗਈ। [੩੩]ਬ੍ਰਿੱਛ ਆਦਿਕ। [੩੪]ਪੰਛੀ ਆਦਿ। [੩੫]ਭਾਵ ਸਮਾਧੀ ਲਗ ਗਈ। [੩੬]ਇਹ ਉੱਚੇ ਸੰਗੀਤ ਦੀਆਂ ਤਾਸੀਰਾਂ ਕਹਿ ਰਹੇ ਹਨ।

ਠਾਂਢੇ[1]। ਅਤਿ ਮਨ ਮਹਿੰ ਅਨੁਰਾਗਹਿ[2] ਬਾਢੇ[3]। ਸੋ ਢਾਢੀ ਸੁਨਿ ਬਿਸਮੈ ਭਯੋ। ਬਿਸਰ ਅਪਾਨਹਿ ਤਿਹ ਛਿਨ ਗਯੋ[4] ॥ ੬੫ ॥ ਕਿਤਨਕ ਚਿਰ ਭੇ[5] ਬਚਨ ਬਖਾਨਾਂ। 'ਵਡ ਗੁਨਵਾਨ ਨ ਤੋ ਸਮ ਆਨਾਂ[6]। ਬਹੁਤ ਦੇਸ਼ ਢਾਢੀ ਮੈਂ ਦੇਖੇ। ਅਸਗੁਨ ਕਿਹ ਮਹਿੰ ਨਹੀਂ ਵਿਸ਼ੇਖੇ' ॥੬੬॥ ਦੋਹਰਾ ॥ ਸ਼੍ਰੀ ਨਾਨਕ ਬੋਲੇ ਬਹੁਰ 'ਕਹੁ ਮਰਦਾਨਾ ! ਬੈਨਾਕੈਸੋ ਗੁਨ ਮਨ ਮਾਨਿਆ* ਗਾਵਨ ਤਾਰ ਬਜੈਨ[7]'॥੬੭॥ ਚੌਪਈ ॥ 'ਸੁਨਹੁ ਪ੍ਰਭੂ ਆਨਨ ਇਕ ਮੋਰੋ। ਕਿਹ ਬਿਧਿ ਸੁਜਸ ਬਖਾਨੌ ਤੋਰੋ। ਪੂਰਨ ਪੁਰਖ ਕਿ ਆਪਿ ਖ਼ੁਦਾਇ। ਜਿਹ ਬਚ ਤੇ ਮੁਝ ਅਸ ਗੁਨ ਆਇ ॥ ੬੮ ॥ ਗਾਇ ਨ ਕਬਹੂੰ ਤਾਰ ਬਜ਼ਾਯਾ। ਅਬਹਿ ਅਚਾਨਕ ਗੁਨ ਮੈਂ ਪਾਯਾ'। ਉਠਯੋ ਬੰਦਿ ਕਰ ਕੀਨੀ ਬੰਦਨ। 'ਤਵ ਦਰਸ਼ਨ ਤੈ ਤਾਪ ਨਿਕੰਦਨ ॥ ੬੯ ॥ ਜਿਹ ਬਿਧਿ ਬਦਨ ਬਦਹੁ[8] ਸੁਖ ਧਾਮਾ[9] !। ਤਿਹ ਬਿਧਿ ਕਰਹੁੰ ਅਬਹਿ,ਸੁਖਕਾਮਾ !'। ਸੁਨਿਬੋਲੇ ਪ੍ਰਭੁ ਦੀਨ ਦਯਾਲਾ। 'ਲੇਹੁ ਰਬਾਬ ਜੁ ਰੁਚਿਰ ਬਿਸਾਲਾ' ॥ ੭੦ ॥ ਦੋਹਰਾ ॥ 'ਪ੍ਰਭੁ ਜੀ ਲੋਹੁੰ ਤੰਬੂਰ ਕੋ ਸ਼ੁਭ ਅਵਾਜ ਹੁਇ ਜਾਹਿੰ। ਸੁੰਦਰ ਹਰਵੋ[10] ਭਾਰ ਮਹਿੰ ਗਾਇ ਬਜਾਵੋਂ ਤਾਂਹਿ' ॥ ੭੧ ॥ ਚੌਪਈ ॥ ਸ਼੍ਰੀ ਮੁਖ ਬੋਲੇ 'ਸੁਨਿ ਮਰਦਾਨਾ ! ਸੁਧੋ[11] ਬਾਦਿਤ[12] ਇਹ ਸੁਖ ਸਾਨਾ।ਅਪਰ[13] ਜਿ ਅਹੈਂ ਮਿਲੇ ਚਤੁਰਾਈ। ਬਿਸ਼ੈ ਬਾਸ਼ਨਾ ਸੋ ਉਪਜਾਈਂ' ॥ ੭੨ ॥ 'ਪ੍ਰਭੁ ਜੀ ! ਰਾਵਰਿ ਸੁਭਗ ਰਜਾਈ[14]। ਰੁਚੈ ਜੁ ਤੁਮ ਕੋ ਭਲਿ ਬਿਧਿ ਸਾਈ[15]। ਦੀਜੈ ਮੋਲ ਅਬਹਿ ਮੈਂ ਜਾਂਉ। ਖੋਜਿ ਰਬਾਬ ਨਗਰ ਤੇ ਲਯਾਉਂ' ॥ ੭੩ ॥ ਸ਼੍ਰੀ ਗੁਰੁ ਕਹੈਂ 'ਜਾਚਨਾ[16] ਜੋਊ[17]। ਨਹਿੰ ਨੀਕੀ[18], ਜਾਨਹਿ ਸਭਿ ਕੋਊ। ਤਦਪਿ ਚਾਹਿ ਜਬ ਲਗੁ ਹੈ ਪ੍ਰਾਨੀ[19]। ਜਾਚਨ[20] ਕਰਿਵਾਵਹਿ ਗੁਨ ਹਾਨੀ ॥੭੪॥ ਦੋਹਰਾ ॥ ਜਾਵਹੁ ਸਸਾ[21] ਅਵਾਸ[22] ਕੋ ਮੁਲ ਰਬਾਬ ਕੇ ਹੇਤ'। ਸੁਨਿ ਗਵ-ਨਯੋ ਗ੍ਰਿਹ ਨਾਨਕੀ ਤਜਿ ਬੇਦੀ ਕੁਲਕੇਤੁ।੭੫।ਸੋਰਠਾ ॥ਸੋ ਢਾਢੀ ਕਹਿ ਬੈਨ 'ਲੀਜੈ ਏਹੁ ਰਬਾਬ ਤੁਮ'। ਬੋਲੇ ਕਰੁਨਾ[23] ਐਨ[24]† 'ਪਹੁੰਚਯੋ ਹਮ[25],

---

[1]ਖੜੇ ਹੋ ਗਏ।[2]ਪ੍ਰੇਮ।[3]ਵਧਿਆ। [4]ਉਸ ਵੇਲੇ ਆਪਾ ਭੁੱਲ ਗਿਆ। [5]ਪਿੱਛੋਂ। [6]ਹੋਰ। [7]ਵਜਾਉਣ ਦਾ। [8]ਆਖੋ। [9]ਭਾਵ ਹੈ ਗੁਰੂ ਜੀ। [10]ਹੌਲਾ। [11]ਸਿੱਧਾ। [12]ਵਾਜਾ। [13]ਹੋਰ। [14]ਸ਼ੁਭ ਆਗਿਆ ਹੈ ਆਪਦੀ। [15]ਓਹੋ ਹੀ। [16]ਮੰਗਨਾ। [17]ਜੋ ਹੈ ਸੋ। [18]ਚੰਗੀ ਗੱਲ ਨਹੀਂ। [19]ਜਿੰਨਾਂ ਚਿਰ ਚਾਹ ਹੈ ਪ੍ਰਾਣੀ ਨੂੰ। [20]ਮੰਗਣਾ। [21]ਬੇਬੇ ਜੀ ਦੇ। [22]ਘਰ। [23]ਕਿਰਪਾ ਦੇ। [24]ਘਰ। [25]ਸਾਨੂੰ ਪਹੁੰਚ ਗਿਆ, ਭਈ। *ਪਾ:–ਅਨੁਮਾਨਿਆ। †ਖਾ:–ਬੋਲੇ ਹੈਂ ਗੁਨ ਐਨ।

ਨਿਜ ਨਿਕਟਿ ਰਖਿ'॥ ੭੬॥ ਸੋਰਠਾ॥ ਦਯਾ ਦ੍ਰਿਸ਼ਟਿ ਕੋ ਦੇਖਿ ਦੁਰਮਤਿ ਦੁਖ ਦ੍ਰਤ[1] ਦੂਰ ਕਿਯ। ਹਰਖ ਵਿਸ਼ੇਖ ਪਰੇਖ[2], ਲਖਿ[3] ਅਲੇਖ ਨੇ ਬੇਖ ਲਿਯੋ[4]॥ ੭੭॥ ਚੌਪਈ॥ ਸਦਨ ਜਾਇ ਭਾਖਤਿ ਮਰਦਾਨਾ। 'ਤਵ ਭ੍ਰਾਤਾ ਇਕ ਸ੍ਯਾਲ ਬਖਾਨਾ[5]। ਸੁਨਿ ਹਰਖੀ ਆਨਨ ਬਚ ਭਨਿਆ[6]। 'ਆਜ ਜਨਮ ਮੈਂ ਸਫਲਾ ਗਨਿਆ॥੭੮॥ ਧੰਨ ਭਾਗ ਮੈਂ ਅਪਨਾ ਜਾਨਾ। ਕਰਹੁ ਨਿਸੰਗ ਸ੍ਯਾਲ ਮਰਦਾਨਾ !'।[7]'ਮੁਝੈ ਨ ਜਾਨੈ ਦੀਨ ਅਵਾਸੁ[8]। ਕਰਿ ਅਭਿਲਾਖ[9] ਰਖਯੋ ਨਿਜ ਪਾਸੁ॥ ੭੯॥ ਅਬਹਿ ਰਬਾਬ ਖਰੀਦਨ ਭੇਜਾ। ਕਹਯੋ-ਮੋਲ ਭਗਨੀ[10] ਤੇ ਲੈਜਾ-'। ਭਨਤਿ ਨਾਨਕੀ 'ਭਲਾ ਭਯੋ ਹੈ। ਜੇ ਤੂੰ ਭ੍ਰਾਤਾ ਨਿਕਟਿ ਰਹਯੋ ਹੈਂ॥ ੮੦॥ ਦੋਹਰਾ॥ ਇਕ ਰਬਾਬ ਕਨਾ ਵਸਤੁ ਹੈ, ਸਤਿ[11] ਰਬਾਬ ਲੇ ਦੇਉਂ।ਬਦਹੁ[12] ਜਾਇ ਸੋਦਰ[13] ਜਸੋ[14],-ਸਦਨਹਿ ਬਦਨ ਦਿਖੇਉ[15]-'॥੮੧॥ ਚੌਪਈ॥ ਸੁਨਿ ਕਰਿ ਗਵਨਯੋ ਪੁਨ ਮਰਦਾਨਾ। 'ਤੁਮਤਿ ਹਕਾਰਹਿੰ[16]ਕ੍ਰਿਪਾਨਿਧਾਨਾ'।ਦਰਸ਼ਨ ਕੀ ਉਰ ਬਹੁ ਅਭਿਲਾਖਾ। -ਸਤ ਰਬਾਬ ਲੈ ਦੇਉਂ-ਭਾਖਾ'॥੮੨॥ ਸੁਨਿ ਕਰਿ ਬੋਲੇ ਦੀਨ ਦਯਾਲਾ। 'ਮੋ ਤੇ ਭਗਨੀ ਬੈਸ ਬਿਸਾਲਾ[17]। ਤਿਹ ਰਜਾਇ ਹੌਂ ਮੇਟਵ ਨਾਂਹੀ'। ਇਉਂ ਭਨਿ ਚਲੇ ਭਗਨਿ[18] ਘਰ ਜਾਂਹੀ ॥੮੩॥ ਮੰਦ ਮੰਦ ਜਿਨਕੀ ਗਤਿ ਚੂਰੀ। ਧਰਹਿ ਜਿ ਧ੍ਯਾਨ ਕਾਮਨਾ ਪੂਰੀ। ਗਵਨਤਿ ਮਰਦਾਨਾ ਪਸ਼ਚਾਤੀ[19]। ਸੁਨਹੁ ਕਥਾ ਸਰਬਹਿ ਸੁਖ ਦਾਤੀ ॥੮੪॥ ਇਤਿ ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਮਰਦਾਨੇ ਕੋ ਪ੍ਰਸੰਗ' ਬਰਨਨੰ ਨਾਮ ਚੌਤੀਸਮੋ ਅਧਜਾਯ ॥ ੩੪ ॥

੩੫. [ਗੁਰਚਰਣ ਮੰਗਲ। ਰਬਾਬ ਲਿਆਉਣਾ]।

ਦੁਵੱਯਾ ਛੰਦ ॥ ਚਰਨ ਕਮਲ ਕਲਿਮਲਹਿ ਨਿਵਾਰਨ ਉਰ ਧਰਿ ਧ੍ਯਾਨਹਿ ਤਿਨਕੋ।ਸ੍ਰੀ ਨਾਨਕ ਇਤਿਹਾਸ ਬਖਾਨੋਂ ਦੁਖ ਨਾਸ਼ਨ ਪੂਨ ਜਿਨਕੋ।

---

[1]ਛੇਤੀ। [2]ਆਪਣੀ (ਦੁਰਮਤ ਦੂਰ ਹੋਈ) ਪਰਖਕੇ ਬਹੁਤ ਖੁਸ਼ ਹੋਇਆ। [3]ਲਖ ਲਿਆ ਕਿ। [4]ਅਲੇਖ (ਪ੍ਰਭੂ) ਨੇ ਇਹ ਸਰੂਪ ਧਾਰਿਆ ਹੈ (ਗੁਰ ਨਾਨਕ ਦਾ)। [5]ਸੁਆਲ ਪਾਯਾ ਹੈ। [6]ਕਿਹਾ। [7]ਮਰਦਾਨਾ ਬੋਲਿਆ-। [8]ਘਰ ਨੂੰ। [9]ਚਾਹ। [10]ਭੈਣ ਜੀ ਤੋਂ। [11]ਬੀਬੀ ਪੰਜਾਬ ਚੀ ਹੈ, ਐਸੇ ਮੌਕਿਆਂ ਤੇ ਪੰਜਾਬ ਦੇ ਮੁਹਾਵਰੇ ਵਿਚ ਸਤ ਦਾ ਅਰਥ ਹੈ ਸਪਤ; 'ਸਤ' (ਸੰਸਕ੍ਰਿਤ ਸ਼ਤ) ਦਾ ਅਰਥ ਹੈ-ਸ। [12]ਆਖੋ। [13]ਵੀਰ ਜੀ ਨੂੰ। [14]ਛੇਤੀ। [15]ਮੁਖੜਾ ਦਿਖਾਓ ਘਰ ਆਕੇ। [16]ਸੱਦਿਆ ਹੈ। [17]ਬੜੀ ਹੈ। [18]ਭੈਣ ਦੇ। [19]ਪਿੱਛੇ ਪਿੱਛੇ।

[ਕਲਿਮਲਹਿ=ਪਾਪਾਂ ਨੂੰ।]

ਅਰਥ–ਜਿਨ੍ਹਾਂ (ਸ਼੍ਰੀ ਗੁਰੂ ਨਾਨਕ ਦੇਵ ਜੀ) ਦਾ ਪ੍ਰਣ ਦੁਖ ਨਾਸ਼ਨ ਹੈ, ਤੇ ਜਿਨ੍ਹਾਂ ਦੇ ਚਰਣ ਕਮਲ ਪਾਪਾਂ ਨੂੰ ਦੂਰ ਕਰਨ ਵਾਲੇ ਹਨ ਉਨ੍ਹਾਂ (ਚਰਨਾਂ) ਦਾ ਧਯਾਨ ਹਿਰਦੇ ਵਿਚ ਧਾਰਕੇ (ਮੈਂ ਉਨ੍ਹਾਂ) ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਵਰਣਨ ਕਰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ* । ਸੁਸਾ ਅਵਾਸ ਗਏ ਸੁਖਰਾਸੀ ਮਿਲੀ ਸੋਦਰੀ ਹਿਤ ਸੋਂ। ਸਾਦਰ ਮੰਚ ਛਸਾਇ ਬੈਸਾਏ ਹਰਖੀ ਸਰਸ ਅਮਿਤ ਸੋਂ[੧] ॥੧॥ ਸ਼੍ਰੀ ਨਾਨਕ ਮ੍ਰਿਦੁ ਬਚਨ ਅਲਾਏ 'ਸੁਸਾ ! ਮਨੋਰਥ ਭਨਿਯੇ। ਤੁਮ ਆਇਸੁ ਅਨੁਸਾਰਿ ਸਦਾ ਮੈਂ ਬੱਛ ਸੂੱਛ ਮਹਿੰ[੨] ਗੁਨਿਯੇ[੩]। 'ਸੁਨਹੁ ਭ੍ਰਾਤ ਪਰਮੇਸ਼ੁਰ ਰੂਪਾ ! ਜਗਤ ਰਚਯੋ ਜਿਹ ਮਾਯਾ। ਸੱਤਜਾ ਲੈ ਕਰਿ ਤੁਮਰੀ ਸਿਰਜੇ ਜੇ ਬ੍ਰਹਮੰਡ ਨਿਕਾਯਾ[੪] ॥ ੨ ॥ ਨਰਨ ਉਧਾਰਨ ਤਨ ਧਰਿ ਆਪੇ ਬਿਚਰਤਿ ਹੋ ਜਗ ਮਾਂਹੀ। ਨਿਜ ਦਰਸ਼ਨ ਦੇਵਤਿ ਮੁਹਿ ਰਹੀਏ, ਅਵਰ ਲਾਲਸਾ ਨਾਂਹੀ। ਕਾਹਿ ਵਸਤੁ ਕੀ ਚਾਹਿ ਜਿ ਹੋਵਹਿ ਲੇਹੁ ਮੰਗਾਇ ਨਿਸੰਗਾ। ਸ਼ਿਵ ਸਿਰ ਸਰ ਮੁਰ ਉਰ[੫], ਕਰੁਨਾਕਰ[੬] ! ਤਵ ਕੀਰਤਿ ਹੈ ਰੰਗਾ[੭] ॥ ੩ ॥ ਬਦਨ ਬਦਨੋ[੮] ਬਚ, 'ਸੁਨਹੁ ਸੋਦਰੀ ! ਯਾਦ ਰਿਦੇ ਕਰਿ ਜਥਹੀ। ਦੂਰ, ਨਿਕਟਿ, ਕਾਜਹਿ[੯]† ਅਨਕਾਜੂ[੧੦], ਦ੍ਰੁਤ[੧੧] ਆਊਂ ਮੈਂ ਤਬ ਹੀ'।ਸੁਨਿ ਹਰਖੀ ਪੁਨ ਹੂਤ ਅਰਾਲਿਕ[੧੨] ਬਹੁਬਿਧਿ ਔਸਨ ਕਰਾਯੋ। ਮਰਦਾਨੇ ਕੋ ਭੇਜਯੋ ਤਬਹੀ, ਮੁਝ ਕੋ ਨਿਕਟਿ ਬੁਲਾਯੋ ॥੪॥ ਬਾਲਾ ਕਹੈ: ਸੁਨਹੁ ਸ਼੍ਰੀ ਅੰਗਦ ! ਹੌਂ ਜਰਾਮ ਢਿਗ ਬੈਸਾ[੧੩]। ਗਯੋ ਨਿਕੇਤ ਨਾਨਕੀ ਕੇ ਚਲਿ ਹੇਰੇ ਬੇਦੀਏਸ਼ਾ[੧੪]। ਅਸਨ ਅਚਨ[੧੫] ਹਿਤ ਤੀਨੋਂ ਤਿੰਹ ਛਿਨ ਗਏ ਰਸੋਈ ਥਾਨਾ। ਪਾਨ[੧੬] ਨਾਨਕੀ ਆਪ ਪਰੋਸਤਿ ਪਰਮੰ ਸ੍ਵਾਦਿਨ ਸਾਨਾ[੧੭] ॥ ੫॥ ਮਨ ਭਾਵਨ ਭੋਜਨ ਕਰਿ ਖਾਵਨ ਉਠਿ ਬੈਠੇ ਬਰ ਸਦਨਾ। ਆਨੰਦ ਕੰਦਮੁਕੰਦ ਬਿਲੋਕਤਿ[੧੮] ਬਦਤਿ[੧੯]ਨਾਨਕੀ ਬਦਨਾ।'ਮਰਦਾਨਾਂ !

---

[੧]ਬਿਅੰਤ ਖੇੜੇ ਨਾਲ। [੨]ਦਿਲ ਪਵਿੱਤ੍ਰ ਵਿਚ। [੩]ਵਿਚਾਰੀਏ। [੪]ਸਾਰੇ । [੫]ਸ਼ਿਵ ਦੇ ਸੀਸ ਵਾਂਙੂ ਮੇਰਾ ਰਿਦਾ ਹੋਵੇ। [੬]ਹੇ ਕਿਰਪਾ ਦੀ ਖਾਣ ! [੭]ਤੇਰੀ ਮਹਿਮਾ ਰੰਗਾ ਹੋਵੇ, ਭਾਵ ਮੇਰੇ ਸਿਰ ਵਿਚ ਆਪ ਦੇ ਜਸ ਦਾ ਨਿਵਾਸ ਹੋਵੇ। [੮]ਗੁਰੂ ਜੀ ਨੇ ਕਿਹਾ । [੯]ਕੰਮ ਵਿਚ । [੧੦]ਵੇਹਲੇ। [੧੧]ਛੇਤੀ। [੧੨]ਬੁਲਾਕੇ ਰਸੋਈਆ। [੧੩]ਬੈਠਾ ਸਾਂ। [੧੪]ਭਾਵ ਗੁਰੂ ਜੀ ਦੇ ਦਰਸ਼ਨ ਕੀਤੇ। [੧੫]ਛਕਣ । [੧੬]ਹਥੀਂ ਆਪਣੀ। [੧੭]ਸ੍ਵਾਦੀਕ (ਭੋਜਨ)। [੧੮]ਵੇਖਕੇ। [੧੯]ਆਖਦੀ ਹੈ।

*ਕਈ ਨੁਸਖਿਆਂਵਿਚ ਇਹ ਪਾਠ ਏਥੇ ਨਹੀਂ ਪਰ ਅਧਯਾਯ ਦੇ ਮੁੱਢਵਿਚਹੈ।†ਪਾਃ–ਰਾਜਹਿ।

ਅਬ ਖੋਜਹੁ ਜਾਈ ਮੋਲ ਲੇਹੁ ਜੋ ਹੋਊ। ਸੁੰਦਰ ਹੇਰਿ ਰਬਾਬ ਲਿਆਵਹੁ ਸਰਫਾ ਮੋਲ ਨ ਕੋਊ'॥੬॥ ਸੁਨਿ ਮਰਦਾਨੇ ਕਿਯੋ ਪਯਾਨਾ ਲੇਨਿ ਰਬਾਬਹਿ ਹੇਤੂ। ਮੈਂ ਪੁਨਿ ਹਾਥ ਬੰਦ ਕਰਿ ਬੋਲਯੋ 'ਸ਼੍ਰੀ ਬੇਦੀਕੁਲਕੇਤੂ[1]! ਤੁਮ ਨਿਦੇਸ ਕੋ ਪਾਇ ਅਬਹਿ ਹੌਂ ਜਾਵੌਂ ਅਪਨ ਨਿਕੇਤੂ। ਬਾਸੁਰ ਬਹੁਤ ਬਤੀਤੇ[2] ਆਯੋ ਸੁਧਿ ਲੇਊਂ ਕ੍ਰਿਤ ਬੇਤੂ[3]' ॥ ੭ ॥ 'ਕਿਉਂ ਬਾਲੇ! ਮਨ ਰੰਜ ਭਏ ਹੋ, ਸੰਗ ਛੋਰ ਕਰਿ ਗੱਛੋ[4]'। 'ਨਹੀਂ ਰੰਜ ਮੈਂ ਦੇਭਨਿਕੰਦੂ! ਚਹੌਂ ਸੁ ਬਰ ਬਛ ਸੱਛੋ[5]'। 'ਜਾਚਿ ਲੇਹੁ ਬਾਲੇ ਜੋ ਚਹਿਯੇ ਨਹਿੰ ਅਦੇਯ[6] ਕਛੁ ਤੋ ਤੇ[7]'। 'ਸ਼੍ਰੀ ਨਾਨਕ! ਇਕ ਬਰ ਇਹ ਦੀਜੈ–ਬਿਸਰਿ ਨ ਹਰਿ! ਉਰ ਮੋ ਤੇ[8]'–॥ ੮ ॥ ਦੂਸਰ ਬਰ ਦੀਜੈ ਕਰੁਨਾਕਰ!–ਸੰਗ ਤੁਮਾਰਿ ਜਿ ਚਰਿਤਾ*–। ਸੁਧਾਸਿੰਧੁ[9] ਤਜਿ ਮ੍ਰਿਗ ਤ੍ਰਿਸ਼ਨਾ ਹਿਤ ਧਾਵਤਿ ਨਿੰਦ ਜਿ ਰਿਤਾ[10]। ਦੇਖੌਂ ਸੁਨੌਂ ਨ ਭਰਮੌਂ[10] ਗੁਰੁ ਜੀ! ਉਰ ਥਿਰ ਮਤਿ ਮੁਰ[11] ਕੀਜੈ। ਅੰਘ੍ਰਿ[12] ਸਰ ਅਰਬਿੰਦ[13] ਸਰਸ[14] ਤਵ[15] ਮਨ ਮਮ ਮਧੁਪ ਕਰੀਜੈ[16]' ॥ ੯ ॥ ਸੁਨਤਿ ਪ੍ਰਸੀਦੇ[17] ਬਚਨ ਕਿ ਰਚਨਾ[18] ਚਿਤ ਨਿਸ਼ਚਾ ਅਤਿ ਹੇਰਾ†। 'ਮੇਰੁ ਅਡੋਲ[19] ਬਾਤ ਤੇ[20] ਜਸ-ਬਿਧਿ, ਤਸ ਬਿਧਿ ਹੁਬਿ ਮਨ ਤੇਰਾ। ਬੇਮੁਖਤਾ ਨਿਸਿ[21] ਭਰਮ ਮਯੰਕਾ[22] ਦੁਖ ਦਾਰਿਦ ਉਡੁਗਨ[23] ਸੋ। ਉਰ ਨਭ ਭਾਨੁ[24] ਪ੍ਰੇਮ ਪਰਕਾਸ਼ਹਿ, ਨਾਸਹਿਂ ਪਾਛਲ ਗਿਨਸੋ[25] ॥੧੦॥ ਹੋਵਹਿ ਤਵ ਉਰ ਸਰੁਵਰ[26] ਕੇ

---

[1]ਹੇ ਬੇਦੀ ਕੁਲ ਦੇ ਧ੍ਵਜਾ ਰੂਪ! [2]ਗੁਜਰੇ। [3]ਕਿਰਤ ਵਿਰਤ ਦੀ। [4]ਜਾਂਦਾ ਹੈਂ। [5](ਆਪ ਦੇ) ਸੱਚ ਰਿਦੇ ਦਾ ਵਰ ਚਾਹੁੰਦਾ ਹਾਂ। [6]ਨਾ ਦੇਣ ਯੋਗ। [7]ਮੇਰੇ ਤੋਂ। [8]ਅੰਮ੍ਰਿਤ ਦਾ ਸਮੁੰਦਰ। [9](ਨਿੰਦਕ) ਜੋ ਅੰਮ੍ਰਿਤ ਦਾ ਸਾਗਰ ਛੱਡਕੇ ਮ੍ਰਿਗ ਤ੍ਰਿਸ਼ਨਾ ਵਿਚ ਦੌੜਨ ਵਾਂਗ ਨਿੰਦਾ ਉਚਾਰਦਾ ਹੈ। [10]ਤੁਹਾਡੇ ਨਾਲ (ਰਹਿਕੇ), ਨਿੰਦਕਾਂ ਦੇ ਕਠਨ ਵਾਕ ਜੋ ਅੰਮ੍ਰਿਤ ਰੂਪੀ ਸਮੁੰਦਰ ਨੂੰ ਛੱਡਕੇ ਮ੍ਰਿਗ ਤ੍ਰਿਸ਼ਨਾ ਮਗਰ ਦੌੜਨ ਤੁੱਲ ਹੈਨ, ਤੇ ਤੁਹਾਡੇ ਚਰਿੱਤ੍ਰਾਂ ਨੂੰ ਦੇਖ ਸੁਣਕੇ ਨਾ ਭਰਮਾਂ। [11]ਮੇਰੀ। [12]ਚਰਨ (ਜੋ ਹਨ)। [13]ਸਰੋਵਰ ਦੇ ਕਵਲਾਂ। [14]ਵਾਂਙ। [15]ਆਪ ਦੇ। [16]ਮੇਰੇ ਮਨ ਨੂੰ ਭੌਰਾ ਕਰੋ (ਉਨ੍ਹਾਂ ਦਾ)। [17]ਪ੍ਰਸੰਨ ਹੋਏ। [18]ਬਚਨਾਂ ਦੀ ਰਚਨਾ। [19]ਸੁਮੇਰ ਜਿਵੇਂ ਅਡੋਲ ਹੈ। [20]ਹਵਾ ਤੋਂ। [21]ਰਾਤ। [22]ਚੰਦ੍ਰਮਾਂ। [23]ਤਾਰੇ। [24](ਤੇਰੇ) ਰਿਦੇ ਅਕਾਸ਼ ਵਿਚ ਸੂਰਜ। [25]ਪਿਛੇ ਗਿਣੇ ਹਨ (ਜੋਹੜੇ ਬੇਮੁਖਤਾ ਆਦਿ) ਓਹ। [26]ਸਰੋਵਰ।

*ਪਾ:–ਕਰੁਨਾਕਰ ਮਾਂਗਤ ਮਾਰਗ ਚੋਜ ਰਤਾ।

†ਪਾ:–ਸੁਨਤ ਪ੍ਰਸੀਦੇ ਬਚਨਾਂ ਕਰਿ ਤਿਨ ਚਿਤ ਨਿਸ਼ਚਾ ਅਤਿ ਹੇਰਾ।

ਪੁਨਾ:–ਸੁਨਤ ਪ੍ਰਸੀਦੇ ਬਦਨ ਕੇ ਰਚਨਾ ਚਿਤ ਨਿਸ਼ਚਾ ਮਤਿ ਹੇਰਾ।

ਸਰ[1], ਹਰਿਕੀਰਤਿ ਅਰਬਿੰਦਾ[2]। ਸਦ ਬਿਕਸੈ, ਸੋਖੈ ਨਹਿੰ[3] ਕਬਹੂੰ, ਪ੍ਰੀਤਿ ਵਧਹਿ ਮਕਰੰਦਾ[4]। ਜਗ ਸਾਗਰ[5] ਨਿੰਦਕ ਗਰ[6] ਲਵਨੰ[7], ਪਦਮ ਸਮਾਨ[8] ਅਲੇਪਾ[9]। ਜੇ ਸੁਆਨ[10] ਕੂਕਤਿ ਰਹਿੰ ਅਹਿਨਿਸਿ ਨਹਿੰ ਗਜ ਮੱਤ ਵਿਖੇਪਾ[11]॥ ੧੧॥ ਖੁਸ਼ੀ ਕਰੀ ਜਾਵਨ ਕੋ ਘਰ ਕੀ ਪਾਦ[12] ਪਦਮ[13] ਯੁਗ[14] ਬੰਦੇ। 'ਸੁਨਿ ਸ਼੍ਰੀ ਨਾਨਕ ਬਚਨ ਸੁਹਾਏ,ਮੁਝ ਭਾ ਰਿਦੈ ਅਨੰਦੇ'। ਤਲਵੰਡੀ ਕੇ ਮਾਰਗ ਚਲਿ ਕਰਿ ਆਯੋ ਅਪਨਿ ਨਿਕੇਤਾ[15]। ਮੁਝ ਪਸ਼ਚਾਤੁ ਸੁਨਹੁ ਗੁਰ ਅੰਗਦ ! ਸ਼੍ਰੀ ਬੇਦੀ ਕੁਲ ਕੇਤਾ॥ ੧੨॥ ਭਏ ਪ੍ਰਸੀਦ[16] ਸੁਸਾ ਪਰ ਅਤਿਸ਼ੈ ਗਵਨੇ ਪੁਨਿ ਉਦਿਆਨਾ। ਭੇ ਇਕੰਤ ਜਹਿੰ ਮਨੁਜ[17] ਨ ਆਵਹਿੰ ਕਰੁਨਾਨਿਧ ਗਤਿਦਾਨਾ। ਕਮਲ ਬਦਨ ਪ੍ਰਾਚੀ ਦਿਸ਼[18] ਜਿਹ ਕੋ ਵਾਕ[19] ਅਰਕ[20] ਪਰਮਾਨਾ[21]। ਕਿੰਕਰ[22] ਉਰ ਕੋ ਭਰਮ ਤਿਮਰ[23] ਹਰਿ[24], ਦਲ ਕਲਮਲ[25] ਉਡ ਨਾਨਾ[26]॥੧੩॥ ਗਯੋ ਰਬਾਬ ਲੇਨਿ ਹਿਤ ਪੁਰਿ ਮਹਿੰ ਖੋਜਤਿ ਭਾ ਮਰਦਾਨਾ। ਸੁਨਹਿ ਡੂੰਮ ਕੋ ਸਦਨਹਿ ਜਹਿੰਵਾ[27],ਬੂਝਹਿ[28] ਜਾਇ ਸੁਜਾਨਾ[29]। ਆਦਰ ਪੁਰਿ ਮਹਿੰ ਦੇਇ ਨ ਕੋਊ ਅਸ ਬਿਧਿ ਵਾਕ ਅਲਾਵੈਂ। 'ਤਿਹ ਕੋ ਡੂਮ ਜੁ ਭਯੋ ਕੁਰਾਹੀ,ਸੁਨਤਿ ਰੋਸ ਉਰ ਆਵੈ[30]॥੧੪॥ ਦੋਹਰਾ॥ ਫਿਰਤਿ ਫਿਰਤਿ ਇਕ ਸ਼ੂਮ[31] ਭਯੋ, ਦੂਸਰ ਨਿੰਦਕ ਬੈਨ।ਸੁਨਿ ਮਨਿ ਮਹਿੰ ਦੁਖਜਤ ਭਯੋ, ਕਛੁ ਬਸ[32]ਅਪਨ ਚਲੈ ਨ ॥੧੫॥ ਹਰਿਗੀਤਕਾ ਛੰਦ॥ ਫਿਰਿ ਕਰਿ ਸਗਰੇ ਨਗਰ ਮੈਂ ਮਰਦਾਨਾ ਉਰ ਅਕੁਲਾਇਕੈ[33]। ਬੈਸੇ ਸ਼੍ਰੀ ਨਾਨਕ ਜਹਾਂ ਤਹਿੰ ਥਕਤ ਸੁ ਬੈਠਨੋ ਆਇਕੈ। ਸ਼੍ਰੀ ਮੁਖ ਸੋਂ ਬੂਝਤਿ ਭਏ ਤਿਹ[34]ਬਦਨਹਿ[35] ਬਿਕਲ[36] ਨਿਹਾਰਿ ਕੈ।'ਬਿਨ ਰਬਾਬ ਆਵਨ ਭਯੋ, ਨਿਜ ਬਿਰਥਾ ਭਨਹੁ ਸੁਧਾਰਿ ਕੈ'॥੧੬॥'ਕਿਉਂ ਬੂਝਤਿ ਹੋ ਮੋਹਿ ਕੋ ਸਭਿ ਅੰਤਰਜਾਮੀ ਜਾਨਿਕੈ'।ਬਹੁਰ

[1]ਬਰੱਬਰ। [2]ਕਵਲ। [3]ਸੁੱਕੇ ਨਾ। [4]ਮਕਰੰਦ ਰਸ ਰੂਪੀ ਪ੍ਰੀਤ ਵਧੇ। [5]ਸਮੁੰਦਰ ਹੈ। [6]ਗਲ ਜਾਂਦਾ ਹੈ। [7]ਲੂਣ ਵਾਂਙੂ (ਅ) ਨਿੰਦਕ ਗਰਲ ਵਨੰ=ਨਿੰਦਕ ਜ਼ਹਿਰ ਸਮਾਨ ਹੈ। ਤੂੰ ਕਮਲ ਸਮਾਨ ਹੋਵੇਂਗਾ। [8]ਕਵਲ ਵਾਂਙੂ। [9]ਅਲੇਪ ਰਹੇਂਗਾ। [10]ਕੁੱਤੇ। [11]ਹਾਥੀ (ਵਤ) ਗੰਭੀਰ ਮਤ ਵਾਲੇ ਨੂੰ ਛੋਭ ਨਹੀਂ ਹੋਵੇਗਾ। [12]ਚਰਣ। [13]ਕਵਲ। [14]ਦੋਵੇਂ। [15]ਘਰ। [16]ਪ੍ਰਸੰਨ। [17]ਮਾਨੁਖ। [18]ਪੂਰਬ ਦਿਸ਼ਾ (ਵਾਙੂ)। [19]ਵਚਨ। [20]ਸੂਰਜ। [21]ਬਰੱਬਰ। [22]ਦਾਸਾਂ ਦਾ। [23]ਭ੍ਰਮ ਰੂਪੀ ਹਨੇਰਾ। [24]ਨਸ਼ਟ ਕਰਕੇ। [25]ਦਲ ਸਿਟਦੇ ਹਨ ਪਾਪਾਂ ਰੂਪੀ। [26]ਤਾਰੇ ਸਾਰੇ। [27]ਜਿੱਥੇ। [28]ਪੁੱਛੇ। [29]ਚਤੁਰ। [30]ਭਾਵ ਮਰਦਾਨੇ ਦੇ ਦਿਲ ਨੂੰ। [31]ਥਕਾਂਨ। [32]ਚਾਰਾ। [33]ਵਿਆਕੁਲ ਹੋਕੇ। [34]ਉਸਦੇ। [35]ਮੁਖ ਨੂੰ। [36]ਵਿਆਕੁਲ।

ਕਹਯੋ ਸ਼੍ਰੀ ਬਦਨ ਤੇ 'ਬਿਨਸ਼ੰਕ ਸੁਨਾਉ ਬਖਾਨਿਕੈ'। 'ਕੈਸੇ ਮੈਂ ਮੁਖ ਸੋਂ ਕਹੌਂ ਕਹਿਬੇ ਜੋਗ ਨ ਬਾਤ ਹੈ'। ਪੁਨਹਿ ਪੁਨਹਿ ਸ਼੍ਰੀ ਗੁਰੁ ਕਹੈਂ 'ਕਹੁ ਜਿਸ ਬਿਧਿ ਭਯੋ ਬ੍ਰਿਤਾਂਤ ਹੈ' ॥ ੧੭ ॥ ਮਤਦੂਮਲਾ ਛੰਦ* ॥ ਉਰ ਡਰਿ ਮਰਦਾਨੇ ਬਚਨ ਬਖਾਨੇ 'ਕੇਚਿਤ[1] ਨਰ, ਇਉਂ ਬੈਨ ਕਹੈਂ । –ਇਹ ਭੂੰਮੀ ਤਾਂਹੀ ਭਾ ਜੁ ਕੁਰਾਹੀ– ਨਹਿੰ ਰਬਾਬ ਕੋ ਦੇਨਿ ਚਹੈ। ਦੁਰਮਤਿ ਭ੍ਰਮ ਭੂਲੇ, ਜਸੁ ਪ੍ਰਤਿਕੂਲੇ[2],ਸਠ ਮੁਖ ਤੇ ਨਿੰਦ ਬਖਾਨੇ। ਹੌਂ ਮਨ ਇਹ ਚਾਹੌਂ ਰਸਿਓ[3] ਲਜਾਵੌਂ, ਸੋ ਪਾਇ ਨ ਨਗਰ ਖੁਜਾਨੇ[4]' ॥੧੮॥ ਸ਼੍ਰੀ ਗੁਰ ਗਤਿ ਦੈਨਾ ਸੁਨਿਕਹਿ ਬੈਨਾ, 'ਝਖ ਮਾਰਹਿੰ ਦੁਸ਼ਟ ਗਵਾਰਾ। ਲੱਜਤਿ ਮੁਖ ਹੋਵਹਿੰ ਜਨਮ ਬਿਗੋਵਹਿੰ ਦੁਖ ਪਾਵਹਿੰ ਜਮ ਦ੍ਵਾਰਾ। ਤੂੰ ਕਰਿ ਨਿਜ ਕਾਜਾ, ਤਜਿ ਨਰ ਲਾਜਾ ਜਾਵਹੁ ਨਗਰ ਬਹੋਰੀ। ਪਿਖਿ ਸੁੰਦਰ ਆਨਹੁ, ਸ਼ੰਕ ਨ ਠਾਨਹੁ, ਸ਼ਭਿ ਕਰਹੁ ਭ੍ਰਮ ਘਰ ਟੋਰੀ[5]' ॥ ੧੯ ॥ ਦੁਵੱਯਾ ਛੰਦ ॥ 'ਪ੍ਰਭੁ ਜੀ ! ਭ੍ਰਮ ਮੰਦਮਤਿ ਇਹ ਪੁਰਿ, ਮਮ ਕਹਿ ਕਿਨਹਿ ਨ ਜਾਨਯੋ। ਬੈਸਨ ਦੇਇਂ, ਨ ਕਿਯ ਸਨਮਾਨਾ, ਕਿਨ ਰਬਾਬ ਨਹਿੰ ਆਨਯੋ। ਕਿਹ ਦਿਸ਼[6] ਮੈਂ ਅਬ ਖੋਜਨ ਜਾਵੌਂ ? ਕਹਉ ਬੁਝਾਇ' ਸੁਆਮੀ !। ਤੁਮ ਕੋ ਤੀਨ ਲੋਕ ਕੀ ਸੁਧਿ ਹੈ, ਘਟਿ ਘਟਿ ਅੰਤਰਜਾਮੀ !' ॥ ੨੦ ॥ 'ਪੁਰਿ ਮਹਿੰ ਨਹਿੰ ਜਾਵਹੁ, ਮਰਦਾਨਾ ! ਅਵਰ ਸਥਾਨ ਸਿਧਾਵਉ। ਜਿੰਹ ਦਿਸ਼ ਜੰਗਲ ਗ੍ਰਾਮ ਏਕ ਤਹਿੰ ਜਾਇ ਖੋਜ ਤੁਮ ਪਾਵਉ। ਜੁਗ ਸਰਿਤਾ ਮਧ[7] ਤਾਂਕੋ ਜਾਨਹੁ ਰਾਹਕ ਕੋ ਸੋ ਗਾਂਉ। ਨਾਮ ਫਿਰੰਦਾ ਤਹਾਂ ਰਬਾਬੀ ਜਾਇ ਸੁ ਬੂਝਹੁ ਨਾਂਉਂ॥੨੧॥ਖੋਜਤਿ ਪਾਵਹੁ, ਜਾਚਹੁ ਤਾਂਹੀ,ਨਹਿੰ ਦੇਵਹਿ ਜੋ ਤੁਮ ਕੌ।–ਨਾਨਕ ਭੋਜਯੋ ਨਿਕਟਿ ਤੁਹਾਰੇ– ਲੀਜੈ ਆਖਯ[8] ਹਮ ਕੌ' । ਕਹਿ ਮਰਦਾਨਾ'ਸੁਨਯੋ ਪ੍ਰਭੂ ਜੀ ! ਮੋਲ ਹੋਇ ਜੇ ਪਾਸੂ। ਤਿੰਹ ਦੇ ਕਰਿ ਹੌਂ ਲੇਯ

[1]ਕੋਈ । [2]ਆਪਦੇ ਯਸ਼ ਦੇ ਉਲਟ ਹਨ। [3]ਰਸਿਆ ਹੋਇਆ । [4]ਢੂੰਡਿਆਂ । [5]ਛੁੱਡ। [6]ਕਿਸ ਪਾਸੇ। [7]ਸਮਝਾਕੇ। [8]ਦੋ ਨਦੀਆਂ ਵਿਚਕਾਰ। [9]ਨਾਮ।

*ਇਹ ਛੰਦ ਸਵੱਯੇ ਦਾ ਇਕ ਰੂਪ ਹੈ, ਜਿਸਦਾ ਨਾਮ ਹੈ 'ਮਾਤ੍ਰਿਕ ਦੁਰਮਿਲ'। ਇਹ ੩੨ ਮਾਤ੍ਰਾਂ ਦਾ ਹੈ, ਜਿਸਦਾ ਰੂਪ ਇਹ ਹੈ:–੧੦+੮+੧੪, ਅੰਤ ਦੋ ਲਘੂ ਤੇ ਤਿੰਨ ਗੁਰੂ । (।।ऽ,ऽ,ऽ) ਇਹ 'ਮਤਦੂਮਿਲਾ ਛੰਦ' ਨਹੀਂ ਹੈ ਜੋ ੩੦ ਮਾਤ੍ਰਾ ਦਾ ਹੁੰਦਾ ਹੈ। ਉਸਦਾ ਰੂਪ ਹੈ ੮+੮+੮+੬ ਅੰਤ ਗੁਰੂ (ऽ)। ਕਿਤੇ ਕਿਸੇ ਲਿਖਾਰੀ ਦੀ ਭੁਲ ਹੋਈ ਜਾਪਦੀ ਹੈ ਜੋ ਟੁਰੀ ਰਹੀ ਹੈ।

ਸੁ ਆਵੌਂ, ਪੁਨਿ ਨ ਜਾਉਂ, ਸੁਖਰਾਸੂ[1] !' ॥੨੨॥ ਦੋਹਰਾ ॥ 'ਜਾਹੁ ਸੁਸਾ[2] ਕੇ ਪਾਸ ਤੇ ਕੀਮਤ ਜਿਤਨੀ ਹੋਇ। ਸੋ ਲੇਕਰਿ ਗਵਨਹੁ[3] ਅਬਹਿ ਨਿਜ ਬਿਲੰਬ ਸਭਿ ਖੋਇ' ॥੨੩॥ਦ੍ਰੁਵੱਯਾਛੰਦ॥ ਮਰਦਾਨਾ ਤਤਕਾਲ ਸਿਧਾਯੋ ਗਯੋ ਨਾਨਕੀ ਧਾਮਾ। 'ਕਹਯੋ ਨਗਰ ਸਭਿ ਖੋਜਯੋ ਹੌਂਹੀ, ਨਹਿੰ ਰਬਾਬ ਅਭਿਰਾਮਾ। ਭੇਜਤਿ ਆਨ ਗ੍ਰਾਮ ਅਬ ਪ੍ਰਭੁ ਜੀ, ਮੋਲ ਲੇਨਿ ਹੌਂ ਆਯੋ'। ਸਪਤ ਰਜਤਪਣ[4] ਜਾਚਿ ਲਏ ਜਬ, ਤੂਰਨ ਤਹਿੰ ਤੇ ਧਾਯੋ ॥ ੨੪ ॥ ਤੈ ਬਾਸੁਰ ਤਹਿੰ ਪਹੁੰਚਯੋ ਜਾਈ ਖੋਜਤਿ ਬੂਝਤਿ ਨਰ ਕੋ[5]। ਜੁਗ[6] ਬਾਸੁਰ ਤਹਿੰ ਖੋਜਤਿ ਫਿਰਿਓ ਕੋ ਨ ਬਤਾਵੈ ਘਰ ਕੋ। ਸ਼੍ਰਮ[7] ਸੋਂ ਵਜਾਕੁਲ ਭਯੋ ਉਦਾਸੂ ਹਟਿ[8] ਆਵਨ ਕੋ ਤਯਾਰੀ। ਬੈਸਤਿ ਭਯੋ ਮਹੀਰੁਹ[9] ਛਾਂਹੀ[10] ਫਿਕਰਵੰਦ ਹੁਇ ਭਾਰੀ ॥ ੨੫ ॥ 'ਕੌਨ ਨਾਮ ਕਿਤਤੇ ਤੁਮ ਆਯੋ ?' ਬੂਝਯੋ[11] ਇਕ ਨਰ[12]* ਆਈ। 'ਖੋਜਤਿ ਹੋ ਕਿੰਹ ਕੋ ਕਯਾ ਕਾਜਾ ?[13] ਹਮ ਕੋ ਦੇਹੁ ਸੁਨਾਈ। ਚਿੰਤਾਤੁਰ ਅਤਿਸ਼ੈ ਚਿਤ ਮਾਂਹੀ ਦੀਸਤਿ ਤੋਹਿ ਲਿਲਾਰਾ[14]। ਕਰੋ ਮਨੋਰਥ ਅਪਨਾ ਪ੍ਰਗਟੇ, ਪੁਨਿ ਜਿਹ ਥਾਨ ਅਗਾਰਾ[15] ॥੨੬॥ ਦੋਹਰਾ ॥ ਮਰਦਾਨੇ ਉਰ ਧ੍ਰਿਤ[16] ਭਈ ਬਚਨ† ਸੁਨੇ ਮ੍ਰਿਦੁ[17] ਸਾਰ[18]। ਹਰਖਮਾਨ ਹੁਇ ਕਰਿ ਤਬੈ ਉਚਰੇ ਬਚਨ ਵਿਚਾਰ ॥੨੭॥ਦ੍ਰੁਵੱਯਾਛੰਦ॥ 'ਵਤਨ ਰਾਇ ਭੋਏ ਤਲਵੰਡੀ,ਨਾਮ ਜਾਨਿ ਮਰਦਾਨਾ। ਏਕ ਫਿਰੰਦਾ ਅਹੈ ਰਬਾਬੀ ਖੋਜੋਂ ਤਿਸਹਿ, ਸੁਜਾਨਾ ! ਨਾਨਕ ਵੰਦੀ ਭੇਜਯੋ ਤਿਹ ਢਿਗ ਲੇਨਿ ਰਬਾਬ ਰਜਾਈ[19]। ਖੋਜਯੋ ਸੋ ਬਹੁ ਹਾਥ ਨ ਆਵੈ ਯਾਂਤੇ ਮਨ ਬਿਕੁਲਾਈ[20] ॥ ੨੮ ॥ 'ਨਾਮ ਫਿਰੰਦਾ ਹਮਰਾ ਜਾਨਹੁ ਪਠਵਯੋ[21] ਤੂੰ ਮੁਝ ਪਾਸਾ[22]। ਲੈ ਰਬਾਬ ਜਾਵਹੁ ਅਬ ਤਹਿੰ ਕੋ ਜਹਿੰ ਹੈਂ ਮਯਾ ਅਵਾਸਾ[23]। ਭਵਸਾਗਰ ਤੇ ਨਰ ਬਹੁ ਤਾਰਨ ਧਾਰਯੋ ਸੁਤੈ ਸਰੂਪਾ'। ਅਸ ਬਿਧਿ[24] ਬਦਨਹਿ ਬਦਿ ਕਰਿ[25] ਆਨਯੋ ਸੁਭਗ[26] ਰਬਾਬ ਅਨੂਪਾ ॥ ੨੯ ॥ ਦੋਹਰਾ ॥ ਉਰ ਅਚਰਜ ਹ੍ਵੈ ਹਰਖ ਕਰਿ ਮਰਦਾਨੇ ਤਿਹਕਾਲ।

---

[1]ਫੇਰ ਨਾ ਜਾਣਾ ਪਵੇ ਹੇ ਸੁਖਾਂ ਦੀ ਖਾਣ। [2]ਬੇਬੇ ਜੀ। [3]ਚਲਾ ਜਾ। [4]ਸਤ ਰੁਪੱਯੇ। [5]ਮਨੁੱਖ ਨੂੰ। [6]ਦੋ। [7]ਥਕਾਨ। [8]ਮੁੜ। [9]ਬ੍ਰਿੱਛਾਂ ਦੀ। [10]ਛਾਵੇਂ। [11]ਪੁਛਿਆ। [12]ਇਕ ਮਨੁੱਖ ਨੇ। [13]ਕੰਮ ਕੀਹ ਹੈ। [14]ਮੱਥਾ। [15]ਜਿੱਥੇ ਘਰ ਹਨ। [16]ਧੀਰਜ। [17]ਕੋਮਲ। [18]ਚੰਗੇ। [19]ਹੁਕਮ ਹੈ। [20]ਘਬਰਾ ਰਿਹਾ ਹੈ। [21]ਭੇਜਿਆ ਗਿਆ ਹੈਂ। [22]ਤੂੰ ਮੇਰੇ ਕੋਲ। [23]ਦਯਾ ਦੇ ਘਰ (ਗੁਰੂ ਜੀ)। [24]ਇਸ ਤਰਾਂ। [25]ਆਖਕੇ। [26]ਸਹਣਾ। *ਪਾ:—ਮਾਨਵ। †ਪਾ:—ਬੈਨ।

–ਕਿਤ ਤੇ ਲੀਨ ਨਿਕਾਸ ਯਹਿ–ਨਹਿੰ ਜਾਨੀ ਤਿਹ ਚਾਲ[1] ॥ ੩੦ ॥ ਦੁਵੱਯਾ ਛੰਦ ॥ ਅਦਭੁਤ ਦੇਖਤਿ ਹੀ ਬਿਸਮਾਦਸੋ 'ਕਹਯੁ ਮੋਲ ਇਹ ਜੋਊ। ਇਸਕੀ ਸਮ ਕੋ ਔਰ ਨ ਪੇਖਸੋ ਲੇਹੁ ਮੋਲ ਕਹਿ ਸੋਊ'। 'ਨਹੀਂ ਮੋਲ ਇਸ ਕੋ ਤੁਮ ਪਾਹੀ' ਐਸੇ ਕਹਤਿ ਫਿਰੈਦਾ। 'ਪੁਨ ਹਮਨੈ ਲੈਨੋ ਭੀ ਨਾਂਹੀ ਸ਼੍ਰੀ ਅਵਤਾਰ ਮੁਕੰਦਾ[2]' ॥ ੩੧ ॥ ਮਰਦਾਨਾ ਮਨ ਹੋਇ ਹਿਰਾਨਾ ਬੂਝਤਿ ਤਿਹ ਪ੍ਰਤਿ[3] ਐਸੇ। 'ਏ ਰਬਾਬ ਤੁਮ ਕਿਤ ਬਿਧਿ ਦੀਨੋ ਮੋਲ ਨ ਲੈਹੋ ਕੈਸੇ ? ਸਭਿ ਬਿਰਤਾਂਤ ਭਨੀਜੈ ਅਪਨਾ ਖੋਵਹੁ ਸੰਸੈ ਹਮਰਾ। ਸ਼ੁਭ ਸੁਭਾਇ, ਸ਼ੁਭ ਬੇਖ, ਮਧੁਰ ਬਚ, ਭੇਦ ਨ ਜਾਨਸੋ ਤੁਮਰਾ' ॥ ੩੨ ॥ ਭਨਤਿ ਫਿਰੈਦਾ 'ਮ੍ਰਿਤਮੰਡਲ[4] ਕੋ ਇਹ ਰਬਾਬ ਨਹਿੰ ਲਖਿਯੇ[5]। ਅਨਤ[6] ਅੱਗ੍ਰ' ਸੋ ਨਹੀਂ ਵਜਾਵਹੁ, ਸ਼੍ਰੀ ਨਾਨਕ ਜਹਿੰ ਪਿਖਿਯੇ[7]। ਤਹਾਂ ਬਜਾਵਹੁ, ਚਲਿ ਮਰਦਾਨਾ ! ਸੰਗ ਚਲਹੁ ਮੈਂ ਤੇਰੇ। ਪਾਦ ਪਦਮ ਕੋ ਦਰਸ਼ਨ ਕਰਿਹੌਂ ਰਿਦੇ ਲਾਲਸਾ ਮੇਰੇ' ॥੩੩ ॥ ਜੁਗਲ[8] ਚਲੇ ਉਰ ਹਰਖ ਬਿਸਾਲਾ, ਪਹੁੰਚੇ ਜਹਾਂ ਕ੍ਰਿਪਾਲਾ। ਪਦ ਅਰਬਿੰਦ ਅਨੰਦ ਕੰਦ ਕੇ ਪਰਸੇ ਧਰਿ ਕਰਿ ਭਾਲਾ[9]। ਨੌਮੇ ਦਿਨ ਆਯੋ ਮਰਦਾਨਾ ਧਰਸੋ ਰਬਾਬ ਅਗਾਰੀ। ਕਮਲ ਬਦਨ ਤੇ ਬਚ ਮਕਰੰਦਾ ਬੋਲੇ ਸ਼੍ਰੀ ਦੰਭਾਰੀ[10] ॥ ੩੪ ॥ 'ਬਹੁਤੀ ਬਿਲਮ[11] ਲਗਾਈ ਤਹਿੰਵਾ ਭਈ ਬਾਤ ਕਹੁ ਤੈਸੇ'। 'ਪ੍ਰਭੁ ਜੀ ! ਭੇਵ ਨ ਜਾਨਸੋ ਜਾਈ ਕਹੌਂ ਬਚਨ ਮੈਂ ਕੈਸੇ।ਆਪ ਖੁਦਾਇ ਧਰਤ ਅਵਤਰਸੋ ਅਚਰਜ ਹੇਰਤਿ ਚਰਿਤਾ। ਗਯੋ ਗ੍ਰਾਮ ਮੈਂ ਤੁਮ ਜੁ ਬਤਾਯੋ ਭਯੋ ਬਿਆਕੁਲ ਫਿਰਤਾ ॥੩੫॥ ਜੁਗ[12] ਬਾਸੁਰ ਮੈਂ ਗ੍ਰਾਮ ਖੋਜਿਕੈ ਹਟਿ ਆਵਨ ਕੋ ਤਮਾਰੂ। ਆਇ ਸੰਤ ਇਹ ਸੰਗ ਜੁ ਮੋਰੇ ਦੀਨਿ ਰਬਾਬਹਿ ਚਾਰੂ[13]। ਤੀਨ ਦਿਵਸ ਮੈਂ ਪਹੁੰਚਸੋ ਜਾਈ ਤੀਨ ਦਿਵਸ ਤਹਿੰ ਬੀਤੋ।ਤੀਨ ਦਿਵਸ ਮੈਂ ਮੁਰਿ ਕਰਿ ਆਯੋ ਬਿਲਮਲਗੀਇਸ ਰੀਤੇ' ॥੩੬॥ ਹਾਥ ਬੰਦ ਕਹਿ ਬਚਨ ਫਿਰੈਦਾ 'ਆਨੰਦਕੰਦ ! ਸੁਨੀਜੈ। ਹੁਤੋ ਪੁਚਾਵਨ ਇਹ ਰਬਾਬ ਬਰ[14] ਕ੍ਰਿਪਾ ਸਿੰਧੁ ! ਸੋ ਲੀਜੈ। ਦਰਸ਼ਨ ਕੀ ਲਾਲਸ ਥੀ ਮੁਝ ਕੋ, ਹਰਖ ਸਰਸ[15]* ਦਰਸਾਯੋ। ਸਭਿ ਬਿਧਿ ਜਾਨਹੁ ਅੰਤਰਜਾਮੀ' ਇਹ ਬਿਧਿ ਕਹਤਿ ਸਿਧਾਯੋ॥੩੭॥ ਬਿਦਾ ਕਰਨ ਗਵਨਸੋ

[1]ਗਤੀ। [2]ਮੁਕਤੀ ਦਾਤੇ ਤੋਂ [3]ਤਿਸ ਤਾਈਂ। [4]ਸੰਸਾਰ। [5]ਨਾਂ ਸਮਝੇ। [6]ਹੋਰਦੇ। [7]ਅਗੇ। [8]ਜਿੱਥੇ ਵੇਖੇ। [9]ਦੋਨੋਂ। [10]ਮੱਥਾ। [11]ਦੰਭ ਦੇ ਵੈਰੀ। [12]ਦੇਰੀ। [13]ਦੇ। [14]ਮੁੰਦਰ। [15]ਸ੍ਰੇਸ਼ਟ। [16]ਬੜਾ ਖੁਸ਼ ਹੋਇਆ ਹਾਂ। *ਪਾ:–ਅਧਿਕ।

ਮਰਦਾਨਾ ਭਯੋ ਅਦ੍ਰਿੱਸ਼ੀ[1] ਸੋਊ। ਕਿਤ ਕੋ ਗਯੋ ਨ ਜਾਨਜੋ ਤਿਹ ਛਿਨ ਹੋਰਤਿ ਬਿਸਮੈ ਹੋਊ[2]। ਰਿਦੇ ਵਿਚਾਰ ਕਰਤਿ ਭਾ ਬਹੁ ਬਿਧਿ–ਭਯੋ ਨ ਨੈਨ ਬਿਹੀਨਾ[3]। ਮੁਰ[4] ਢਿਗ[5]ਤੇ ਦੂਰ[6]ਛਰ ਸਾ[7] ਕਰਿਗਾ ਭੇਦ ਨ ਤਿਹਕੋ ਚੀਨਾ–॥੩੮॥ਆਯੋ ਜਬ,ਬੂਝਜੋ ਸ਼੍ਰੀ ਨਾਨਕ[8]ਕਹਿੰ[9]ਲੋਂ[10]ਜਾਇ ਪੁਚਾਯੋ ?'। 'ਮੁਰ ਢਿਗ ਤੇ ਦੂਰ[10] ਦੀਸਜੋ ਨਾਂਹੀ ਹੋਰਤਿ ਅਚਰਜ ਆਯੋ'।ਕਹਿ ਕਰਿ ਬੈਸ ਗਯੋ ਮਰਦਾਨਾ ਬੂਝਨ ਲਗਾ ਦਯਾਲਾ[11]।'ਹੁਤੋ ਕੌਨ ਇਹ ਮਾਨਵ? ਸ੍ਵਾਮੀ ! ਜਾਂਹਿ[12] ਸੁਭਾਇ ਰਸਾਲਾ ॥ ੩੯ ॥ ਅਪਰ[13] ਨਰਨ ਸੀ ਯਾਂਕੀ ਗਤਿ ਨਹਿੰ ਰੁਚਿਰ ਰੂਪ ਦੁਤਿਵਾਨਾ[14]। ਬਹੁਰ ਰਬਾਬ ਉਪਾਇਨ[15] ਦੀਨਾ ਸੁਭਗ[16]ਅਲੌਕਿਕ[17] ਆਨਾ। ਦੀਨਾ ਨਾਥ ! ਕਥਹੁ ਯਹਿ ਗਾਥਾ, ਭਯੋ ਜਿ ਅੰਤਰਧਾਨਾ[18]। ਸ਼ਕਤਿਵਾਨ ਪਿਖ ਬਿਸਮੈ ਮੁਝ ਮਨ' ਸੁਨਿ ਸ਼੍ਰੀ ਗੁਰੂ ਬਖਾਨਾ॥੪੦॥'ਹੁਤੋ ਸੰਤ ਰੀਧਰਬਨ ਮਾਂਹੀ[19]ਜਿਹ ਹਰਿ ਕੀਰਤਿ ਪ੍ਯਾਰੀ। ਨਿਸ ਦਿਨ ਰਹਿਤਿ ਪ੍ਰੇਮ ਰੰਗਰਾਤਾ ਇਹ ਰਬਾਬ ਕਰਧਾਰੀ[20]। ਚਿਰੰਕਾਲ ਕੀ ਚਾਹਿਹੁਤੀ ਮਨ ਬਾਦਿਤ ਦੇਨਿ ਰਸਾਲਾ[21]। ਸੋ ਅਬ ਦਯੋ, ਬਜਾਵਹੁ ਲੋਕਹਿ, ਬਿਲਮ ਨ ਕਰਿ ਦਰਹਾਲਾ[22] ॥੪੧॥ ਆਇਸੁ ਮਾਨ ਲਯੋ ਮਰਦਾਨੇ ਕਰਨ ਲਗਜੋ ਤਬ ਸੁਰ ਕੋ। ਸ਼੍ਰੀ ਗੁਰੁ ਭਨਜੋ'ਬਨਹਿ ਸੁਰ ਆਪੇ*, ਵਾਵਹੁ[23]ਬਿਲਮ ਨ ਕਰਿ ਕੋ'। ਸੁਨਤਿ ਵਜਾਯੋ ਤਿੰਹ ਤਤਕਾਲਾ ਸੁਰ ਬਨਿਗਾ[24] ਤਬ ਆਪੇ। ਐਸੀ ਬਾਤ ਨ ਅਚਰਜ ਤਾਂਕੋ ਜਾਂਹਿ ਸੁਰਾ-ਸੁਰ ਥਾਪੇ[25] ॥੪੨॥ ਭਈ ਅਵਾਜ 'ਤੁਹੀ ਨਿਰੰਕਾਰਾ ਨਿਰੰਕਾਰ ਕਰਤਾਰਾ !' ਤਿਹ ਪੀਛੇ ਸ਼੍ਰੀ ਨਾਨਕ ਬਿਨਤੀ ਹੋਵਹਿ ਤਾਰ ਮਝਾਰਾ[26]।ਭਏ ਪ੍ਰੇਮ

---

[1]ਨਜ਼ਰੋਂ ਗੈਬ ਹੋ ਗਿਆ। [2]ਹੈਰਾਨ ਹੋਇਆ। [3]ਮੇਰੀਆਂ ਅੱਖਾਂ ਤੋਂ (ਖਾਲੀ ਭਾਵ) ਪਰੇ ਨਹੀਂ ਹੋਇਆ। (ਅ) ਭਾਵ, ਮੈਂ ਅਖਾਂ ਤੋਂ ਹੀਣ ਨਹੀਂ ਹੋ ਗਿਆ ਜੋ ਮੈਂ ਕਿਸੇ ਪਾਸੇ ਜਾਂਦਾ ਦੇਖ ਨਹੀਂ ਸਕਿਆ। [4]ਮੇਰੇ। [5]ਪਾਸੋਂ। [6]ਛਿਪ ਕੇ। [7]ਛਲ ਜਿਹਾ। [8]ਕਿਥੋਂ। [9]ਤਕ। [10]ਛਿਪ ਗਿਆ। [11]ਗੁਰੂ ਜੀ ਤੋਂ। [12]ਜਿਸਦਾ। [13]ਹੋਰ। [14]ਕ੍ਰਾਂਤੀ ਵਾਲਾ। [15]ਭੇਟਾ। [16]ਸੁਹਣਾ। [17]ਅਚਰਜ। [18]ਲੋਪ ਹੋ ਗਿਆ। [19]ਦੇਵਤਿਆਂ ਦੇ ਰਾਗੀਆਂ ਵਿਚੋਂ। [20]ਹਥ ਵਿਚ ਲੈਕੇ। [21](ਇਸ) ਸੁੰਦਰ ਵਾਜੇ ਦੇ ਸਾਨੂੰ ਦੇਣ ਦੀ (ਉਸਨੂੰ)। [22]ਛੇਤੀ (ਵਜਾਓ)। [23]ਵਜਾਵਹੁ। [24]ਸੁਰ ਹੋ ਗਿਆ। [25]ਦੇਵਤੇ ਤੇ ਦੈਂਤ ਜਿਸਨੇ ਥਾਪੇ ਹਨ, ਭਾਵ ਗੁਰੂ ਜੀ ਨੂੰ। (ਅ) ਸੁਰ–ਅਸੁਰ। ਸੁਰ=ਚੰਗੀ ਦੀਆਂ ਮਿਠੀਆਂ ਸੁਰਾਂ। ਅਸੁਰ=ਬਿਜਲੀ ਆਦ ਦੀਆਂ ਘੋਰ ਸੁਰਾਂ, ਅਵਾਜਾਂ। [26]ਵਿਚ।

*ਪਾ:–ਆਛੇ।

ਮੈਂ ਪਸੁ ਪੰਛੀ ਸਭਿ ਮੋਹੇ ਮਨ ਉਦਿਆਨਾ[1]। ਤਰੁਵਰ[2] ਤੇ ਰਸ ਨਿਚੁਰਨ[3] ਲਾਗਜੋ ਵਿਸਰਾ ਸਭਿਨਿ[4]ਅਪਾਨਾ[5] ॥੪੩॥ ਸੁਨਿ ਸੁਨਿ ਸ਼੍ਰੀ ਨਾਨਕ ਮਨ ਭਾਈ ਲਗੀ ਸਮਾਧਿ ਅਖੰਡਾ। ਪਲਕ ਜੁਟੀ[6] ਜੁਗ[7] ਭਏ ਬਿਦੇਹਾ ਸ੍ਵਾਸ ਦਸਮ ਦਰ ਮੰਡਾ[8]। ਹੋ ਅਛੋਭ ਛੋਰਹਿ ਨਹਿੰ ਤਿਹ ਕੋ, ਬੀਤਿ ਗਏ ਦਿਨ ਦੋਊ। ਪਦਮਾਸਨ[9] ਬੈਸੇ ਅਸ ਸੋਹਤਿ ਜਿਵ ਸ਼ਿਵ ਕਲਮਲ ਖੋਊ[10] ॥੪੪॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਰਬਾਬ ਲਜਾਵਨ' ਪ੍ਰਸੰਗ ਬਰਨਨੰ ਨਾਮ ਪੈਂਤੀਸਮੋਂ ਧਯਾਇ ॥੩ ॥

੩੬. [ਗੁਰ ਚਰਨ ਮੰਗਲ। ਮਰਦਾਨੇ ਦੀ ਭੁਖ। ਬੇਬੇ ਜੀ ਪਾਸੋਂ ਵਿਦਾ]

ਦੋਹਰਾ ॥ ਸ਼੍ਰੀ ਸਤਿਗੁਰ ਪਾਰਸ ਚਰਨ ਮਨ ਮਨੂਰ ਮਮ ਭੇਟ।
ਕੰਚਨ ਸੋ ਹੋਵਹਿ ਜਬਹਿ ਲਗਹਿ ਨ ਜਮ ਕੀ ਫੇਟ ॥ ੧ ॥

ਮਨੂਰ=ਮਿੱਟੀ ਵਾਂਗੂ ਮਰ ਚੁਕਾ, ਪਰ ਖਿੰਘਰ ਹੋ ਚੁਕਾ ਲੋਹਾ। ਲੋਹੇ ਦੀ ਮੋਲ। ਭੇਟ=ਮਿਲਾਪ, ਛੁਹ ਪ੍ਰਾਪਤ ਹੋਵੇਗੀ। ਫੇਟ=ਘੋਰ, ਘੇਰਾ, ਫਾਹੀ, ਚੋਟ।

ਅਰਥ–ਮੇਰੇ ਮਨੂਰ (ਹੋ ਚੁਕੇ) ਮਨ ਨੂੰ ਜਦੋਂ ਸ਼੍ਰੀ ਸਤਿਗੁਰੂ ਜੀ ਦੇ ਪਾਰਸ (ਰੂਪੀ) ਚਰਨਾਂ ਦੀ ਛੁਹ ਪ੍ਰਾਪਤ ਹੋਵੇਗੀ, (ਤਦੋਂ) ਉਹ ਸੋਨੇ ਵਾਂਙੂ (ਸ਼ੁਧ) ਹੋ ਜਾਵੇਗਾ (ਤੇ ਫੇਰ ਉਸਨੂੰ) ਜਮ ਦੀ ਫੇਟ ਨਹੀਂ ਲਗੇਗੀ।

ਦੁਵੈਯਾ ਛੰਦ ॥ਲਗੀ ਸਮਾਧਿ ਬਿਤੇ ਦਿਨ ਦੋਊ ਲੋਚਨ ਕਮਲ ਨ ਬਿਕਸੇ[11]। ਮਰਦਾਨੇ ਤਨ ਛੁਧਾ[12] ਅਧਿਕ ਭੀ ਪ੍ਰਾਨ ਜਾਹਿੰ ਜਿਉਂ ਨਿਕਸੇ।ਕੋ ਮਾਨਵ ਤਹਿੰ ਦ੍ਰਿਸ਼ਟਿ ਨ ਆਵੈ ਜਿਹ ਤੇ ਜਾਚਹਿ[13]ਖਾਨਾ[14]। ਹੁਤੋ ਨਿਕਟਿ ਨਿਰਮਲ ਜਲ ਸੀਤਲ, ਤਿਖ ਹੈ ਕਰਹਿ ਸੁ[15] ਪਾਨਾ[16] ॥੨॥ਦੋਹਰਾ॥ਤਜਿਕਰਿ ਪ੍ਰਭੁ ਕੋ ਜਾਇ ਨਹਿੰ,ਮਨ ਮਹਿੰ ਕਰਤਿ ਵਿਚਾਰ–ਕਿਹ ਬਿਧਿ ਬੀਤਹਿ[17] ਸੰਗ ਇਨ ਹੋਵਹਿ ਕਸ਼ਟ ਅਪਾਰ ॥ ੨ ॥ ਸੋਰਠਾ ॥ ਅਬ ਕੇ ਦੇਹਿ ਮਝਾਰ ਆਵਹਿੰ[18], ਮਾਂਗੋ ਬਿਦਾ ਮੈਂ। ਜਾਵੋਂ ਅਪਨ ਅਗਾਰ, ਕਠਨ ਰਹਿਨ ਹੈ ਸੰਗ ਇਨ–॥ ੪ ॥ਦੁਵੈਯਾ ਛੰਦ ॥ ਬਹੁਤ ਛੁਧਾ ਮਹਿੰ ਭਯੋ ਬਿਹਾਲਾ ਭੋਜਨ

---

[1]ਬਨ ਦੇ ਪਸ਼ੂ ਪੰਛੀ। [2]ਦਰਖਤਾਂ ਤੋਂ। [3]ਚੋਵਨ। [4]ਸਭ ਨੂੰ। [5]ਆਪਾ। [6]ਪਲਕਾਂ ਜੁੜੀਆਂ। [7]ਦੋਵੇਂ। [8]ਟਿਕ ਗਏ। [9]ਦੇਖੋ ਪ੍ਰਸੰਗ ਖਰਾ ਸੋਦਾ ਪੰਨਾ ੨੩੪॥ ਦੀ ਟੂਕ। [10]ਕਲਜਾਠ ਸਰੂਪ, (ਅ) ਸ਼ਿਵ ਜੀ (ਏ) ਕਲਜਾਨ=ਮੁਕਤੀ। ਮਾਨੋਂ ਪਾਪਾਂ ਦੇ ਖੈ ਕਰਨ ਵਾਲੀ ਮੁਕਤੀ ਆਪ ਸਮਾਧੀ ਲਾਈ ਬੈਠੀ ਹੈ। [11]ਨਾ ਖਿੜੇ ਭਾਵ ਨਾਂ ਖੁਲ੍ਹੇ। [12]ਭੁਖ। [13]ਮੰਗੇ। [14]ਭੋਜਨ। [15]ਉਹ (ਪਾਣੀ)। [16]ਪੀਵੇ। [17]ਨਿਭੇਗਾ। [18]ਭਾਵ, ਹੋਸ਼ ਆਉਣ ਤੇ।

ਹਾਥ ਨ ਆਯੋ। ਭਜਿ ਨਹਿੰ ਸਕਈ ਦੀਨ ਦਯਾਲਾ, ਬਨੀ ਕਠਨ[1], ਦੁਖ ਪਾਯੋ। ਅਸਮੰਜਸ[2] ਭੀ[3] ਦੋਨੋਂ ਬਾਤੈਂ–ਨਿਕਟਿ ਰਹਿਨ[4] ਪੁਰਿ ਜਾਨਾ[5]–। ਕਰਤਿ ਵਿਚਾਰ ਰਾਤਿ ਸਭਿ ਬੀਤੀ ਭਯੋ ਉਦੇ ਪੁਨਿ ਭਾਨਾ[6]॥ ੫॥ ਅੰਬਕ ਅੰਬਜ[7] ਬਿਕਸੇ ਤਿਹ ਛਿਨ ਭਏ ਸੁਚੇਤ ਸਰੀਰਾ। ਮਰਦਾਨੇ ਕੇ ਉਰ ਕੀ ਲਖਿ ਕਰਿ ਬੋਲੇ ਵਾਕ ਗੰਭੀਰਾ। 'ਕਿਹ ਬਿਧਿ ਕੀ ਸੁਧ ਬਦਹੁ[8] ਆਪਨੀ ? ਬਦਨ ਰਹਜੋ ਮੁਰਝਾਯੋ[9]। ਸੁਨਿ ਕਰ ਸ੍ਰੀ ਨਾਨਕ ਕੇ ਬਚਨਾ ਕਹਿਨ ਲਗੋ ਬਿਕੁਲਾਯੋ[10] ॥੬॥ 'ਛੁਧਾ ਪਿਪਾਸਾ[11] ਤੁਮਰੇ ਨਿਵਰੇ ਤਿਨ ਤੇ ਕਸ਼ਟ ਨ ਕੋਊ।ਕੈਸੇ ਤੁਮ ਕੋ ਆਨ ਬਿਆਪਹਿੰ,ਰਾਵਰਸਿਰਜੇ[12] ਸੋਊ। ਹਮਰਾ ਨਰ ਭਨ, ਤਿਨ ਬਿਨ ਗੁਜ਼ਰ ਨ, ਅਸਨ ਬਸਨ ਨਿਤ ਚਾਹੈਂ। ਭਯੋ ਛੁਧਾ ਸੋਂ ਅਧਿਕ ਬਿਹਾਲਾ, ਕਿਹ ਤੇ ਪ੍ਰਭੁ ਜੀ ਖਾਹੈਂ ? ॥ ੭॥ ਤੁਮ ਜੇ ਸੰਗ ਰਖਜੋ ਨਿਤ ਚਾਹਤਿ ਦੂਰ ਛੁਧਾ ਕਰਿ ਮੋਰੀ। ਬਾਸੁਰ[13] ਤੀਨ ਅਸਨ ਬਿਨ ਬੀਤੇ,ਬਿਕਲ[14] ਬਪੁਖ[15],ਬਿਨ ਜੋਰੀ[16]। ਕਿਹ ਬਿਧਿ ਹੋਹਿ ਮੋਹਿ ਨਿਰਬਾਹੂ, ਅਸਨ[17] ਅਚਨ[18] ਚਿਤ ਚਾਹਾ[19]। ਇਕ ਨਿਰਬਲ ਭਨ, ਦੂਸਰ[20] ਪਦ ਸੋਂ[21] ਸਦਾ ਪੰਥ ਅਵਗਾਹਾ[22]॥ ੮ ॥ ਦੋਹਰਾ ॥ ਸ੍ਰੀ ਨਾਨਕ ਆਨਨ[23] ਭਨੈ[24] 'ਸੁਨਿ ਮਰਦਾਨਾ ! ਕਾਨ[25]। ਹਮ ਸੰਗ ਐਸੇ ਹੀ ਸਦਾ, ਰਹਹੁ ਆਪ ਪਰਮਾਨ[26] ॥੯॥ ਸੋਰਠਾ ॥ 'ਕੈ[27] ਮੁਝ ਛੁਧਾ ਨਸਾਹਿ[28], ਕੈ[29] ਦੀਜੈ ਮੁਝ ਖਾਨ ਕੋ। ਤੌ ਹੋਵਹਿ ਨਿਰਬਾਹਿ, ਨਾਤੁਰ[30] ਸੰਗ ਨ ਪੁੱਜਈ[31] ॥ ੧੦ ॥ ਦ੍ਵੈਯਾ ਛੰਦ ॥ 'ਇਹ ਬਾਤੈਂ ਸਭਿ ਢਿਗ ਕਰਤਾਰਾ, ਕਰਨ ਕਰਾਵੇਨ ਜੋਊ। ਹਮਰੇ ਸੰਗਿ ਜਾਨਿਯੇ ਅਸ ਬਿਧਿ[32], ਜਸ ਬਨਿ ਕਾਟਹਿ ਸੋਊ[33]। ਖੁਸ਼ੀ ਹੋਇ ਤੌ ਨਿਕਟਿ ਰਹੀਜੈ, ਨਤੁ[34] ਜਾਵਹੁ ਨਿਜ ਧਾਮਾ'। ਸੁਨਿ ਕਰਿ ਮਰਦਾਨਾ ਉਰ ਭਰਮਜੋ, ਕਰੇ ਯਾਦ

---

[1]ਔਖੀ ਆ ਬਣੀ। [2]ਘਬਰਾਹਟ, ਕਠਨਾਈ। [3]ਹੋਈ। [4]ਪਾਸ ਰਹਿਣਾ। [5]ਸ਼ਹਿਰ ਜਾਣਾ। [6]ਸੂਰਜ। [7]ਕਮਲਾਂ ਵਰਗੇ ਨੇਤ੍ਰ। [8]ਆਖੋ। [9]ਵਿਆਕੁਲ ਹੋਕੇ। [10]ਤ੍ਰੈਹ। [11]ਆਪ ਦੇ ਰਚੇ ਹੋਏ ਹਨ। [12]ਦਿਨ। [13]ਵਿਆਕੁਲ ਹੋਕੇ। [14]ਸਰੀਰ। [15]ਕਮਜ਼ੋਰ ਹੋ ਗਿਆ ਹੈ। [16]ਭੋਜਨ। [17]ਖਾਵਣ ਨੂੰ। [18]ਚਿਤ ਚਾਹੁੰਦਾ ਹੈ। [19]ਦੂਸਰੇ। [20]ਪੈਰਾਂ ਨਾਲ। [21]ਤੁਰਨਾ ਪਏਗਾ। [22]ਮੁਖੋਂ। [23]ਕਿਹਾ। [24]ਕੰਨੀ। [25]ਪਰਵਾਣ ਹੈ (ਤਾਂ ਰਹੋ)। [26]ਜਾਂ। [27]ਦੂਰ ਕਰੋ। [28]ਜਾਂ। [29]ਨਹੀਂ ਭਾਂ। [30]ਸਾਥ ਨਹੀਂ ਪੁੱਜਦਾ। [31]ਇਹੋ ਗਲ ਹੈ। [32]ਜੋਸੀ ਆ ਬਣੇ ਤੇਹੀ ਕਟੇ। [33]ਨਹੀਂ ਤਾਂ।

ਸੁਤ ਬਾਮਾ[1] ॥੧੧॥ 'ਜਾਉਂ ਨਿਕੇਤ ਨਿਦੇਸ[2] ਦੇਹੁ ਪ੍ਰਭੁ ! ਸੁਧ ਤੁਮਰੀ ਸਕਿ ਦੇਊਂ'। ਭਯੋ ਤਯਾਰ ਚਲਨ ਕੋ ਘਰ ਜਬ ਬੋਲੇ ਅਲਖ ਅਭੇਊ[3]। 'ਸੁਸਾ[4] ਅਵਾਸ ਰਬਾਬ ਧਰੀਜੈ, ਬਹੁਰ ਜਾਹੁ ਮਰਦਾਨਾ !' ਕਰੁਨਾ-ਨਿਧਿ ਕੇ ਸੁਨਿਕੈ ਬਚਨਾ ਪੁਰਿ ਮਹਿੰ ਕਿਯੋ ਪਿਯਾਨਾ[5] ॥ ੧੨ ॥ ਗਯੋ ਨਿਕੇਤ ਨਾਨਕੀ ਤਬ ਹੀ ਭੀ ਸਸ਼ੰਕ[6] ਜਬ ਦੇਖਾ। ਸੁੰਦਰ ਪੀੜ੍ਹਾ ਦੀਨ ਵਿਛਾਈ ਆਦਰ ਕੀਨ ਵਿਸ਼ੇਖਾ। 'ਬਹੁਤ ਦਿਵਸ ਮਹਿੰ ਹਮ ਘਰ ਆਯੋ, ਕਹਾਂ ਰਹੇ ਮਰਦਾਨਾ ? ਇਹ ਰਬਾਬ ਕੀ ਕੀਮਤਿ ਕਿਤਨੀ ਜੋ ਅਤਿ ਸੁੰਦਰ ਆਨਾ ? ॥੧੩॥ ਕ੍ਰਾਤਾ ਕੌਨ ਥਾਨ ਅਬਿ ਬੈਸੇ ਕਮਲ ਬਦਨ[7] ਗਤਿ[8] ਦੈਨਾ[9] ?'। ਕਹਿ ਮਰਦਾਨਾ 'ਆਇਸ ਲੈ ਕਰਿ ਹੌਂ ਜਾਵੋਂ ਨਿਜ ਐਨਾ[10]। ਨਿਬਹੈ ਸੰਗਿ ਨ ਤਿਨ ਕੋ ਮੁਝ ਤੇ ਕਲਾਵਾਨ ਅਵਤਾਰਾ[11]। ਤਿਨ ਸਮ ਹੋਵੈ ਨਿਕਟਿ ਰਹੈ ਸੋ,ਖਾਇੰ ਨ ਕਬਹੂੰ ਅਹਾਰਾ ॥੧੪॥ ਧਰਨ ਰਬਾਬ ਸਦਨ[12] ਮੈਂ ਆਯੋ, ਤੁਮ ਕਹਿ ਦੇਹੁ[13] ਸੰਦੇਸਾ[14]। ਤਲਵੰਡੀ ਮੈਂ ਭਯੋ ਤਯਾਰੀ[15]ਕਹਜੋ ਬਚਨ ਜਬ ਐਸਾ। ਸੁਨਤਿ ਨਾਨਕੀ ਨੈਨਨ ਨੀਰੰ ਬੂੰਦ ਗਿਰਤਿ ਧਰ ਮਾਂਹੀ। ਧੀਰ[16] ਹਰੀ[17], ਉਰ[18] ਪੀਰ[19] ਗਹੀਰਾ[20], ਤਜਯੋ ਹਰਖ, ਸੁਖ ਨਾਂਹੀ ॥੧੫॥ ਤਨ ਸਨੇਹ ਸਾਗਰ ਮਹਿੰ[21] ਮਗਨੰ[22], ਗਯਾਨ ਕਿਨਾਰ[23] ਨ ਪਾਵੈ। ਨਹਿੰ ਢਿਗ ਨਾਨਕ ਰੂਪ ਜਹਾਜੁ ਜਿਸ ਅਲੰਬ ਤਰਿ ਜਾਵੈ। ਦਾਸੀ ਤੁਲਸਾਂ ਬੀਚੀ[24] ਕੇ ਸਮ ਉਬਰਨ[25] ਧੀਰ ਸੁ ਦੇਈ[26]।ਪੌਂਛਤਿਬਦਨੰ[27],ਭਨਤਿ* ਦਿਲਾਸਾ[28],ਜਤਨ ਅਨੇਕ ਕਰੇਈ ॥੧੬॥ਰੋਦਨਕਰਤਿ ਨ ਨਿਵਰੈ ਕਿਤਬਿਧਿ[29],ਜੱਦਪਿ[30]ਰਿਦਾ ਗਯਾਨੀ†।

[1]ਪੁੱਤਰ ਤੇ ਵਹੁਟੀ ਨੂੰ। [2]ਆਗਜਾ। [3]ਅਲਖ ਤੇ ਅਭੇਵ ਰੂਪ ਗੁਰੂ ਜੀ। [4]ਬੇਬੇ ਜੀ ਦੇ। [5]ਗਿਆ। [6]ਸੰਸੇ ਵਿਚ। [7]ਮੁਖ। [8]ਮੁਕਤੀ। [9]ਦਾਤੇ। [10]ਘਰ। [11]ਉਹ ਕਲਾਵਾਨ ਅਵਤਾਰ ਹਨ। [12]ਘਰ। [13]ਤੁਸੀਂ ਆਖੋ। [14]ਸਨੇਹਾ (ਪੋਕਿਆਂ ਲਈ)। [15]ਤਿਆਰ ਹੋ ਰਿਹਾ ਹਾਂ। [16]ਹੌਸਲਾ। [17]ਟੁਟ ਗਿਆ। [18]ਰਿਦਾ। [19]ਪੀੜ ਨਾਲ। [20]ਫੜਿਆ ਗਿਆ (ਅ) ਰਿਦੇ ਵਿਚ ਡੂੰਘੀ (ਪੀੜ) ਪਈ। [21](ਗੁਰ) ਵਜੂਦ ਦੇ ਪ੍ਰੇਮ ਰੂਪੀ ਸਮੁੰਦਰ ਵਿਚ। [22]ਡੁਬ ਗਈ। [23]ਗਯਾਨ ਰੂਪੀ ਕਿਨਾਰਾ। [24]ਲਹਿਰਾਂ। [25]ਤਰ ਪੈਣ ਵਾਸਤੇ। [26]ਧੀਰਜ ਦੇਂਦੀ ਹੈ। [27]ਮੁਖੜਾ। [28]ਪਿਆਰ ਵਾਕ ਕਹਿੰਦੀ ਹੈ। [29]ਕਿਸੇ ਤਰ੍ਹਾਂ। [30]ਭਾਵੇਂ। *ਪਾ:—ਦੇਤ।

†ਸਫਲ ਗਿਆਨ ਉਹੋ ਹੈ ਜਿਸ ਵਿੱਚ ਪ੍ਰੇਮ ਹੈ, ਪ੍ਰੇਮ ਵਿਹੂਣਾ ਗਿਆਨ ਸਫਲ ਨਹੀਂ ਹੈ। ਬੇਬੇ ਜੀ ਦਾ ਗਿਆਨ, ਸਤਿਗੁਰ ਦੇ ਰੱਬੀ ਵਜੂਦ ਦੀ ਪਹਿਚਾਨ, ਪੂਰਨ ਗਯਾਨ ਹੈ ਪਰ ਫੇਰ ਉਨ੍ਹਾਂ ਦੇ ਕੀਰਤਨੀਏ ਦੇ ਟੁਰ ਆਉਣ ਪਰ ਉਨ੍ਹਾਂ ਦੇ ਮਾਨੁਖੀ ਸਰੂਪ ਲਈ ਬਿਰਹਾ, ਗਿਆਨ ਤੇ ਪ੍ਰੇਮ ਦਾ ਸੰਗਮ ਹੈ।

ਸ਼੍ਰੀ ਨਾਨਕ ਸਨੇਹ[1] ਕੀ ਮਹਿਮਾ, ਵਿਛੁਰਨ ਤੇ ਬਿਲਖਾਨੀ[2]। ਹੁਤੋ ਜਰਾਮ ਗਯੋ ਕਿਤ ਕਾਜਾ ਆਵਾ ਤਿਹ ਛਿਨ ਮਾਂਹੀ। ਬਿਸਮਾਦਜੋ[3] ਰੋਦਤਿ ਪਸ਼ਯੰਤੂ[4] ਤੁਲਸਾਂ ਸੋਂ ਬਚ ਪ੍ਰਾਹੀਂ[5] ॥ ੧੭ ॥ 'ਕਹੁ ਕੈਸੇ ਕਜਾ ਭਯੋ ਕੁਕਾਜਾ ਰੋਦਤਿ ਕਾਲੂ ਤਨਿਯਾ[6]?' ਤੁਲਸਾਂ ਭਨਤਿ 'ਚਲਨੋ ਮਰਦਾਨਾ, ਏਕਲ ਭ੍ਰਾਤਾ ਗੁਨਿਯਾ[7]'। ਹੋਹਿੰ ਉਦਾਸੂ, ਜਾਹਿ ਬਿਦੇਸ਼ਾ, ਬਿਛੁਰਨ ਕੋ ਦੁਖ ਮਾਨਾ। ਧਰਨ ਰਬਾਬ ਅਬਹਿ ਇਹ ਆਵਾ,ਸੁਨਿਕਰਿ ਰੋਦਨ ਠਾਨਾ' ॥ ੧੮ ॥ ਭਨਤਿ ਜਰਾਮ 'ਰਹਹਿ ਮਰਦਾਨਾ ਜਿਸ ਬਿਧਿ, ਕਰਿਯੇ ਸੋਊ। ਰਾਖਹਿੰ* ਇਹਾਂ,ਨ ਜਾਵਹਿ ਘਰ ਕੋ, ਕਿਉਂ ਉਦਾਸ ਉਰ ਹੋਊ'।['][8]'ਸੁਨਿਆਰਜ ਸੁਤ[9]!ਜੋ ਮਰਦਾਨਾ ਰਹੈ ਭ੍ਰਾਤ ਕੇ ਪਾਸੂ। ਪਰਚੇ ਰਹੈਂ ਦੂਰ ਨਹਿੰ ਜਾਵਹਿੰ,ਨੜੁ[10] ਪੁਨਿ ਹੋਇਂ ਉਦਾਸੂ ॥੧੯॥ ਨਿਕਟਿ ਰਹਤਿ ਆਨਨ ਅਰਬਿੰਦਾ[11] ਕਬਿ ਕਬਿ ਹੋਂ[12] ਪਸ਼ਯੰਤੂ[13]। ਜਾਹਿੰ ਬਿਦੇਸ਼ ਨ ਦੀਸਹਿੰ ਮੋਹੂ[14] ਮਨ ਲਖਿ ਇਉਂ ਬਿਲਖੰਤੂ[15]।ਕਹਿ ਜਰਾਮ'ਨਾਨਕਪਰ ਨਿਸ਼ਚਾ ਉਰ ਥਿਰ ਗਿਰ ਸਰ[16] ਤੇਰੇ। ਭ੍ਰਮ ਬੱਜਰ[17]ਤੇ ਥਰਹਰ ਡੋਲਨੋ, ਧੀਰ ਨਸੀ ਇਹ ਬੇਰੇ[18] ॥ ੨੦ ॥ ਨਿਤਾਪ੍ਰਤੀ ਮੁਝ ਕੋ ਸਮਝਾਵਤਿ, ਅਬ ਕਿਉਂ ਉਰ ਮਹਿੰ ਭਰਮੀ ? ਸ਼੍ਰੀ ਨਾਨਕ ਅਵਿਲੰਬ ਸਦਾ ਨਿਜ[19]†, ਲਖਹਿੰ[20] ਸੁ ਤਿਨ ਕੇ ਮਰਮੀ[21]। ਪੁਨ ਮਰਦਾਨਾ ਜੈਸੇ ਰਹਿ ਪੁਰਿ, ਤੈਸੇ ਕਰਹੁ ਉਪਾਈ। ਕੈਸੇ ਰਿਦੈ ਉਦਾਸ ਭਯੋ ਹੈ ਕਿਉਂ ਤਲਵੰਡੀ ਜਾਈ ?' ॥ ੨੧ ॥ ਭਨਤਿ ਨਾਨਕੀ 'ਬੂਝਹੁ ਤਿਹ ਸੋਂ ਕਿਉਂ ਦਿਲਗੀਰ ਭਯੋ ਹੈ?'ਕਹਿ ਜਰਾਮ'ਸੁਨੀਯੇ ਮਰਦਾਨਾ ! ਕਿਉਂ ਤੁਮ ਚਲਨ ਚਹਯੋ ਹੈ ? ਸ਼੍ਰੀ ਨਾਨਕ ਕੋ ਬਹੁ ਹਿਤ[22]ਤੋ ਪਰ ਕੈਸੇ ਭਈ ਵਿਚਾਰਾ?'ਰਹੋ ਸੰਗਿ,ਨਾ ਕਰਹੁ ਪਯਾਨਾ,ਚਹੋ ਜੁ ਲਿਹੁ ਨ ਅਵਾਰਾ[23]॥੨੨॥[24]'ਸੁਨਿ ਜਰਾਮ ਤਿਨ ਸੰਗ ਨ ਨਿਬਹੈ ਕਲਾਵਾਨ ਅਵਤਾਰਾ ।ਲਗੀ ਸਮਾਧਿ ਤੀਨ ਦਿਨ ਬੀਤੇ,

---

[1]ਪ੍ਰੇਮ। [2]ਘਬਰਾਈ। [3]ਹੈਰਾਨ ਹੋ ਗਿਆ। [4]ਵੇਖਕੇ।[5]ਕਿਹਾ।[6]ਕਾਲੂ ਜੀਦੀ ਸਪੁਤ੍ਰੀ।[7]ਇਕੱਲਾ ਵੀਰ ਜੀ ਨੂੰ ਸਮਝਕੇ। [8]ਬੇਬੇ ਜੀ ਬੋਲੇ। [9]ਹੇ ਸੋ਼ਣਟ ਦੇ ਸਪੁਤ੍ਰ । [10]ਨਹੀਂ ਤਾਂ। [11]ਮੁਖ ਕਵਲ। [12]ਮੈਂ। [13]ਵੇਖਦੀ ਹਾਂ। [14]ਮੈਨੂੰ। [15]ਘਬਰਾ ਰਿਹਾ ਹੈ ਮਨ। [16]ਪਹਾੜ ਬਰਬਰ ਥਿਰ ਹੈ। [17]ਇੰਦ੍ਰ ਦਾ ਸ਼ਸਤ੍ਰ ਭਾਲੇ ਵਰਗਾ ਜਿਸ ਤੋਂ ਪਹਾੜ ਡਰਦੇ ਹਨ। [18]ਇਸ ਵੇਲੇ। [19]ਆਪ ਆਸਰਾ ਰੂਪ ਹਨ (ਉਹਨਾਂ ਨੂੰ ਕੀ ਲੋੜ ਹੈ ਆਸਰੇ ਦੀ)। [20]ਜਾਣਦੇ ਹਨ। [21]ਭੇਤੀ ਉਨ੍ਹਾਂ ਦੇ। [22]ਪ੍ਰੇਮ। [23](ਸਾਨੂੰ ਦੇਣ ਵਿੱਚ) ਦੇਰੀ ਨਹੀਂ। [24]ਮਰਦਾਨਾ ਬੋਲਿਆ।

*ਪਾਃ—ਹਰਖਹਿ। †ਪਾਃ—ਜਗ।

ਹਾਥ ਨਾ ਆਇ[1]ਅਹਾਰਾ। ਤਿਨ ਕੋ ਭੂਖ ਪਜਾਸ ਨਹਿੰ ਕਬਹੂੰ,ਹੌਂ ਭੋਜਨ ਨਿਤ ਚਾਹੌਂ।ਨਗਰ ਮੱਧ ਮੁਝ ਨਹੀਂ ਸੰਦੇਹਾ[2],ਕਾਨਨ[3] ਕਹਿੰਤੇ ਖਾਹੌਂ ?' ॥੨੩॥ ਮਰਹਰੀ ਛੰਦ ॥'ਸੁਨਿਯੇ ਮਰਦਾਨਾ ਕਰਿ ਗੁਜਰਾਨਾ ਜਿਹ ਬਿਧਿਹੋਇ ਭੁਮਾਰ। ਰਹੁ ਪੁਰਿ ਸੁਲਤਾਨਾ ਕਰਿ ਘਰ ਖਾਨਾ ਦੋਨੋ ਕਾਲ[8]ਅਹਾਰ। ਜੇ ਗਵਨਹੁ ਆਨਾ[4] ਲਿਹੁ ਧਨ ਪਾਨਾ[6], ਕਰਿ ਖਰੀਦ ਤਹਿੰ ਖਾਉ। ਨਾ ਕਰਹੁ ਪਯਾਨਾ, ਰਹੁ ਇਹ ਥਾਂਨਾ, ਨਾਨਕ ਢਿਗ ਹਰਿਖਾਉ[7]' ॥ ੨੪ ॥ ਸੁਨਿ ਕਰਿ ਮਰਦਾਨਾ ਉਰ ਹਰਖਾਨਾ ਕੀਨੋ ਰਹਿਨ ਵਿਚਾਰ। ਮੁਖਬਚਨ ਬਖਾਨਾ 'ਤੁਮ ਕਹਿ ਮਾਨਾ, ਜਾਉਂ ਨ ਮੈ ਆਗਾਰ[5]। ਹੋਈ ਪੁਨਿ ਰੈਨਾ, ਰਹਯੋ ਸੁ ਐਨਾ, ਖੁਸ਼ੀ ਨਾਨਕੀ ਭੂਰ । ਜਿਉਂ ਹੁਇ ਰੁਕ ਗ੍ਰਹ ਨਰ ਜਾਵਹਿ ਤਿਹ ਟਰਿ[6], ਤਿਉਂ ਉਰ ਪੀਰਾ ਦੂਰ[10] ॥੨੫॥ ਦ੍ਰੁਵੈਯਾ ਛੰਦ ॥ ਭੋਰ ਭਈ ਮਰਦਾਨਾ ਬੋਲਯੋ 'ਜਾਵੋਂ ਨਾਨਕ ਪਾਸੀ'। 'ਭੋਜਨ ਕਰਿ ਤਯਾਰ ਤੁਝ ਦੇਵਹਿੰ, ਖਾਇ ਜਾਹੁ ਛੁਧ[11] ਨਾਸੀ'। ਮਾਨ ਬਚਨ ਮੁਖ ਅਚਯੋ ਅਹਾਰਾ, ਗਵਨਨ[12] ਭਯੋ ਤਯਾਰੀ। ਗਰ ਕੋ ਚੀਰ ਜਰਾਮ ਦਯੋ ਤਬ ਪਹਿਰਯੋ ਹਰਖਤਿ ਭਾਰੀ ॥੨੬॥ ਬੀਸ ਰਜਤਪਣ[13] ਦੀਨੋ ਬਹੁਰੋ ਭਨਤਿ ਨਾਨਕੀ ਬੈਨਾ।'ਸਦਨ ਆਨਿ ਮੁਝ ਦਰਸ਼ਨ ਦੀਜੈ,ਭਨਹੁ[14]ਬਿਨੈ ਗੁਨ-ਐਨਾ। ਅਧਿਕ ਲਾਲਸਾ ਹਿਰਦੇ ਲਖਿ ਕਰਿ ਦਯਾ ਧਾਰਿ ਘਰ ਆਵੈਂ। ਜਾਹੁ ਅਬਹਿ ਮਰਦਾਨਾ!ਤਿਨ ਢਿਗ ਅਨਤ[15]ਥਾਨ ਨਹਿੰ ਜਾਵੈਂ'॥੨੭॥ ਕੰਧੇ ਧਰਿ ਰਬਾਬਕੋ ਗਮਨਯੋ ਸ਼੍ਰੀ ਗੁਰੁ ਢਿਗ ਤਬਆਯੋ।ਬੰਦਨ ਕਰਿਬੈਸਯੋ ਗੁਰੁ ਬੋਲੇ'ਕਿਉਂ ਰਬਾਬ ਪੁਨ ਲਯਾਯੋ'?ਕਹੈ'ਗਯੋ ਮੈਂ ਧਰਨ ਜਬੈ ਤਹਿੰ ਭਗਨੀ ਮਨੁ ਅਨੁਰਾਗਾ[16]।ਮਮ ਜਾਵਨ ਕੀ ਬਾਤ ਸੁਨੀ,ਤਿਨ ਕੀਨੋ ਵਡ ਬੈਰਾਗਾ॥੨੮॥ਆਨਿ ਜਰਾਮ ਭਨੇ ਮੁਖ ਬਚਨਾ–ਜਬਲੌ ਪੁਰਿ ਸੁਲਤਾਨਾ। ਤਬ ਲੌ ਭੋਜਨ ਖਾਵਹੁ ਹਮ ਘਰ–ਪੁਨਿ ਦੀ ਖਰਚੀ ਪਾਨਾ[17]।ਬੀਸ ਕਾਰ-ਖਿਕ[18], ਗਰ ਕੋ ਅੰਬਰ[19] ਦੈ ਕਰਿ ਮੁਝੈ ਪਠਾਯਾ। ਪੁਨਿ ਭਗਨੀ ਭਨਿ[20]

---

[1](ਮੈਨੂੰ) ਹੱਥ ਨਹੀਂ ਆਯਾ। [2]ਸ਼ਹਿਰ ਵਿਚ ਤਾਂ (ਅੰਨ ਮਿਲ ਜਾਣ ਦਾ) ਮੈਨੂੰ ਸੰਸਾ ਨਹੀ (ਅ) ਕਿਸੇ ਨਾਲ ਮੇਰਾ ਸਨੇਹ ਨਹੀਂ। [3]ਬਨ ਵਿਚ। [8]ਦੋਨੋਂ ਵੇਲੇ ਘਰ ਖਾਓ ਖਾਣਾ। [4]ਹੋਰਥੇ। [6]ਧਨ ਹੱਥ ਵਿਚ ਲਓ। [7]ਖੁਸ਼ ਹੋਕੇ। [5]ਘਰ। [6]ਜੀਕੁਣ ਹੋਵੇ ਰੋਕ ਗ੍ਰਹਿ ਦੀ (ਕਿਸੇ) ਮਨੁਖ ਨੂੰ ਤੇ ਉਹ ਜਾਵੇ ਟਲ। [10]ਹਟ ਗਈ। [11]ਭੁਖ। [12]ਜਾਣ ਲਈ। [13]ਰੁਪਜੇ। [14]ਆਖੀਂ। [15]ਹੋਰ। [16]ਪਿਆਰ ਵਿੱਚ ਆ ਗਿਆ। [17]ਖਰਚ ਹੱਥ ਵਿਚ ਦਿੱਤਾ। [18]ਵੀਹ ਰੁਪੱਯੇ। [19]ਜਾਮਾ। [20]ਕਿਹਾ।

–ਆਨਿ ਸਦਨ ਮੁਝ–ਦਿਹੁ ਦਰਸ਼ਨ ਕਰਿ ਦਾਯਾ'॥ ੨੯॥ 'ਕਜਾ ਕੀਨੋ ਤੈਂ ਏਹ ਕੁਕਾਮਾ ਅੰਤਹਿ[1] ਡੂੰਮ ਸੁਭਾਏ। ਆਗੈ ਤਿਨ ਪਾਲਨਿ ਸਿਰੀ ਚੰਦਾ ਪੁਨਿ ਜਾਚੇ[2] ਤੁਮ ਜਾਏ। ਭਲੋ ਕਾਜ ਕੀਨੋ ਇਹ ਨਾਂਹੀ ਲਾਲਚ ਕਰਿ ਧਨ ਆਨਾ। ਜਾਹੁ ਸਪਦ[3] ਮੁਰ[4] ਮੋਰ[5] ਸੁ ਦੀਜੈ,ਨਹਿੰ ਰਾਖਹੁ ਨਿਜ ਪਾਨਾ[6]॥੩੦॥'ਸੁਨਿ ਨਾਨਕ ਜੀ ! ਕੂਰ ਨ ਕਹਿਹੌਂ ਨਹਿੰ ਜਾਚੇ ਮੈਂ ਜਾਏ। ਦਏ ਆਪ ਤਿਨ ਹਿਤ ਕਰਿ ਹਿਰਦੈ ਤਬ ਲੈਕਰਿ ਹੌਂ ਆਏ। ਅਬ ਜਿਹ ਬਿਧਿ ਤੁਮ ਬਦਨ ਬਦਹੁਗੇ[7] ਤਸ ਬਿਧਿ ਮੈਂ ਅਨੁਸਾਰਾ[8]। ਜਿਉਂ ਤੁਮ ਸੰਗ ਹੋਇ ਨਿਰਬਹਿਵਾ ਤੈਸੇ ਕਰਹੁ ਵਿਚਾਰਾ'॥੩੧॥ ਕਹਿ ਸ਼੍ਰੀ ਗੁਰੂ 'ਨਰ ਆਸ*ਨ ਰਖੀਏ ਬਹੁ ਬਿਕਾਰ ਇਸ ਮਾਂਹੀ। ਤ੍ਰਿਸ਼ਨਾ ਅਧਿਕ ਹੋਇਨਹਿੰ ਤ੍ਰਿਪਤੈ ਬਹੁਰ ਬਹੁਰ ਭਰਮਾਹੀ। ਏਕ ਜਾਚ[9] ਦੂਜੈ ਢਿਗ[10] ਜਾਵਹਿ ਪੁਨਿ ਤੀਸਰਿ ਪਹਿ ਦੀਨਾ[11]। ਚਤੁਰਥ ਤੇ ਜਾਚਹਿ ਹੁਇ ਆਤੁਰ[12], ਤ੍ਰਿਸ਼ਨਾ ਕੀਨਿ[13] ਅਧੀਨਾ[14] ॥ ੩੨ ॥ ਏਕ ਆਸ ਰਾਖਹੁ ਅਬਿਨਾਸ਼ੀ[15], ਤ੍ਰਿਸ਼ਨਾ ਨਾਸਹਿ ਆਨਾ।ਜਹਿੰ ਜਹਿੰ ਹੋਇ ਪੁਚਾਵਹਿ ਤਹਿੰ ਤਹਿੰ ਕੀਟ ਮੱਧ ਪਾਖਾਨਾ[16]।ਉਦਰ[17] ਬਿਖੇ ਪ੍ਰਤਿਪਾਲਹਿ ਜੋਊ,ਜਨਮਤਿ ਦੇਹਿ ਅਹਾਰਾ[18]। ਪੂਰਬ ਅਸਥਨ ਮਹਿੰ[19] ਕੁਛਨਾਂਹੀ ਪੁਨਿ ਪੈ ਪਸਮਤਿ ਧਾਰਾ[20]॥੩੩॥ਇਹ ਬਿਧਿ ਲਖਿਕਰਿ ਅਸਥਿਰ ਉਰਕਰਿ ਧਰਿ ਸੰਤੋਖ ਸਦਾਈ।ਜਲ, ਥਲ,ਗਿਰ[21], ਨਭ[22]ਤਾਂਬਰ[23]ਧਰ[24] ਅਹਿ[25],ਜਹਿੰ ਲਗ ਚਰ[26] ਅਚਰਾਈ[27]। ਪੋਛ ਪਾਲਨਾਕਰਤਿ ਬਿਸਾਲਾ[28]ਕੋਇ ਨ ਬਿਨਾ ਅਹਾਰਾ[29]।ਅਸ ਉਦਾਰ ਕੋ ਤਜਿ ਕਰਿ ਭਰਮਤਿ[30]ਤਿਸਨਾ ਦੁਖ ਪਰਵਾਰਾ[31]†]॥੩੪॥ ਸੁਧਾ ਸਨੇ[32] ਜਨੁ[33] ਬੈਨ ਸ਼ੂੰਨ ਸੁਨਿ ਮਨ ਮਹਿੰ ਆਵ ਸੰਤੋਖਾ। ਜਨਮ ਜਨਮ ਕੀ ਤ੍ਰਿਸ਼ਨਾ ਦੁਖ ਤੇ ਦੇਇ ਗਯਾਨ ਬਰ ਪੋਖਾ[34]। ਬਦਨ ਬਦਤਿ ਮਰਦਾਨਾ 'ਚਲਿਯੋ

[1]ਉੜਕ ਨੂੰ। [2]ਮੰਗੇ। [3]ਛੇਤੀ। [4]ਮੁੜਕੇ। [5]ਮੋੜ। [6]ਆਪਣੇ ਹੱਥ ਵਿੱਚ। [7]ਆਖੇਗੀ। [8]ਆਗਿਆ ਵਿੱਚ ਹਾਂ। [9]ਮੰਗਕੇ। [10]ਪਾਸ। [11]ਆਜਜ਼ ਹੁੰਦਾ ਹੈ। [12]ਦੁਖੀ। [13]ਕਰਦੀ ਹੈ। [14]ਪਰਤੰਤ੍ਰ (ਮੰਗਣਹਾਰ ਨੂੰ)। [15]ਰਬ ਦੀ। [16]ਪੱਥਰ ਵਿੱਚ (ਵੱਸਦੇ) ਕੀੜੇ ਨੂੰ ਵੀ। [17]ਪੇਟ। [18](ਦੁੱਧ ਦਾ) ਭੋਜਨ। [19]ਪਹਿਲੇ ਥਣਾਂ ਵਿੱਚ। [20]ਦੁੱਧ ਦੀਆਂ ਧਾਰਾਂ ਪਸਮ ਪੈਂਦੀਆਂ ਹਨ। [21]ਪਹਾੜ। [22]ਅਕਾਸ਼। [23]ਤਾਮੇ ਦੀ। [24]ਧਰਤੀ ਤੇ। [25]ਸੱਪਾਂ ਨੂੰ। [26]ਤੁਰਨ ਵਾਲੇ। [27]ਜੜ। [28]ਬਹੁਤ। [29]ਭੋਜਨ। [30]ਜੋ ਭਟਕਦਾ ਹੈ। [31]ਉਹ ਵਿਚਾਰਾ ਹੈ ਤ੍ਰਿਸ਼ਨਾਂ ਦੇ ਦੁਖ ਨੇ। [32]ਅੰਮ੍ਰਿਤ ਵਰਗੇ। [33]ਮਾਨੋ। [34]ਦੰਗੀ ਤਰ੍ਹਾਂ ਤ੍ਰਿਪਤ ਕਰ ਦਿੱਤਾ।

*ਪਾ:–ਕਹਿ ਸ਼੍ਰੀ ਸਤਿਗੁਰ 'ਆਸ'। †ਪਾ:–ਪਰ ਦ੍ਵਾਰ=ਪ੍ਰਾਏ ਦੁਆਰੇ।

ਤੁਮ ਕੋ ਸੁਸਾ ਹਕਾਰਾ। ਸੰਗ ਚਲੋਂ ਮੈਂ ਦੇਉਂ ਰਜਤਪਣ ਅਬ ਭਾ ਰਿਦੈ ਵਿਚਾਰਾ'॥੩੫॥'ਕਹਯੋ ਨ ਮੋਟੋਂ[1], ਚਲਿ ਮਰਦਾਨਾ! ਸੰਗਿ ਕਾਜਹੈ ਤੇਰੇ'। ਗਏ ਨਗਰ ਮਹਿੰ ਸਦਨਹਿ ਪਹੁੰਚੇ* ਦਾਸੀ ਭੁਲਸਾਂ ਹੇਰੇ। ਠਾਂਢੀ[2] ਅਧੋ-ਗੁਹਾਰੀ[3] ਤਬ ਹੀ 'ਬਧੂ! ਭ੍ਰਾਤ ਜੀ ਆਏ'।ਹਰਖ ਨਾਨਕੀ ਅੰਗ ਨ ਮੋਵਹਿ ਕੇਕੀ ਘਨ ਗਰਜਾਏ[4]॥ ੩੬॥ ਪਦ ਪੰਕਜ ਪਰ ਧਾਇ ਧਰਯੋ ਸਿਰ, ਧਰਮ ਪੇਲ[5] ਕਰਿ ਤਾਂਹੀ[6]। ਜੁਗ ਕਰ ਪਰ[7] ਤਿਹ[8] ਸਿਰ ਤਬ ਲੋਕਰਿ ਪਰਮ ਪੁਰਖ[9] ਪੁਨਿ ਪ੍ਰਾਹੀ[10]।'ਯਾਂਤੇ ਹੌਂ ਤੁਮ ਘਰਨਹਿੰਆਵੋਂ ਧਰਤਿ ਚਰਨ ਸਿਰ ਧਾਈ[11]। ਬਹੁਰ[12] ਨ ਮਿਲੋਂ ਆਨ ਕਰਿ ਤੁਮ ਕੋ ਹੁਇ ਔਗੁਨ ਅਧਿ-ਕਾਈ'॥੩੭॥'ਸੁਨਹੁ ਭ੍ਰਾਤਿ ਜੀ! ਜਿਉਂ ਤੁਮ ਭਾਖਹੁ ਤਿਉਂ ਆਇਸੁ ਅਨੁ-ਸਾਰਾਨਿਜ ਦਰਸ਼ਨ ਦੇਵਤਿ ਮੁਝ ਰਹਿਯੋ,ਕਰਹੁ ਨ ਰਿਦੇ ਵਿਸਾਰਾ। ਨਿਤ ਸਿਮਰਨ ਹੌਂ ਮਨ ਮਹਿੰ ਕਰਿਹੌਂ ਕਬਿ ਕਬਿ ਆਵਹੁ ਐਨਾ। ਕਰੁਨਾ ਕਰਤਿ ਰਹੋ ਕਰੁਨਾਕਰ[13]! ਕਮਲਾਨਨ[14]! ਗਤਿ ਦੈਨਾ[15]!'॥੩੮॥[16]'ਜਬ ਨਿਜ ਮਨ ਮਹਿੰ ਮਿਲਨ ਲਾਲਸਾ, ਸਿਮਰਹੁ, ਜਸਪਦ[17] ਆਵੋਂ। ਹੋਵੋਂ ਨਿਕਟਿ ਕਿਧੌਂ[18] ਕਿਤ ਦੂਰਾ ਤਬ ਮੈਂ ਬਿਲਮ[19] ਨ ਲਾਵੋਂ। ਮਰਦਾਨਾ!ਅਬ ਬੇਬੇ ਜੀ ਕੇ ਦੇਹੁ ਕਾਰਖਿਕ[20] ਜੋਊ'।ਭਨਤਿ ਨਾਨਕੀ 'ਜਾਚੇ ਨਾਂਹੀ ਦੀਨ ਆਪ ਹੀ ਸੋਊ' ॥੩੯॥[16]'ਤੂੰ ਭਗਤਨਿ ਹਰਿਕੀ ਬਹੁ ਪਸਾਰੀ,ਕਹਯੋ ਵਡੇ ਕੋ ਸੁਨਿ[21] ਹੈ। ਕਹਿ ਸੌਂਪੋ ਹਮ ਢਿਗ ਕਰਤਾਰਾ[22] ਭਲੀ ਬਾਤ ਸਭਿ ਬਨਿ ਹੈ'।ਭਨਤਿ ਨਾਨਕੀ'ਜਾਨਤਿ ਹੋਗੇ[23]ਇਹ ਮੁਝ ਭ੍ਰਾਤਾ ਜਾਨੇ[24]। ਪਰਮ ਰੂਪ[25] ਪਰਮੇ-ਸ਼ੁਰ ਬਪੁ[26] ਤੁਮ ਪੂਰਨ ਪੁਰਖ ਪੁਰਾਨੇ[27]॥੪੦॥[16]'ਬਾਰੰਬਾਰ ਕਹਾਉ ਨ

---

[1]ਆਖਿਆ ਨਹੀਂ ਮੋੜਦਾ। [2]ਖੜੀ ਸੀ। [3]ਹੇਠੋਂ ਹੀ ਵਾਜ ਕੀਤੀ। [4]ਜੀਕੂੰ ਮੋਰ ਬਦਲਾਂ ਦੇ ਗੱਜਿਆਂ। [5]ਉਮਰੋਂ ਛੋਟੇ ਅਗੇ ਉਮਰੋਂ ਵਡੇ ਨੇ ਮਥਾ ਨਾਂ ਟੇਕਣਾ, ਇਹ ਮਰਯਾਦਾ ਪੇਲਕੇ=ਉਲਟ ਕੇ। [6]ਉਸ ਬੇਬੇ ਨੇ। [7]ਦੋਂਹ ਹਥਾਂ ਪਰ। [8]ਬੇਬੇ ਦਾ। [9]ਸਤਿਗੁਰੂ ਜੀ ਨੇ। [10]ਕਿਹਾ। [11]ਦੌੜਕੇ। [12]ਫੇਰ। [13]ਕ੍ਰਿਪਾ ਦੀ ਖਾਣ। [14]ਹੇ ਕਮਲ ਮੁਖ ਵਾਲੇ! [15]ਮੁਕਤੀ ਦਾਤੇ। [16]ਗੁਰੂ ਜੀ ਬੋਲੇ। [17]ਛੇਤੀ। [18]ਜਾਂ। [19]ਦੇਰੀ। [20]ਰੁਪੱਯੇ। [21]ਵੜਿਆਂ ਦਾ ਕਿਹਾ (ਰਬ) ਸੁਣਦਾ ਹੈ। [22]ਸਾਨੂੰ ਕਰਤਾਰ ਪਾਸ ਕਹਿਕੇ ਸੌਂਪ [23]ਤੁਸੀਂ ਜਾਣਦੇ ਹੋਵੋਗੇ ਕਿ। [24]ਇਹ ਸੋਨੂੰ ਭਰਾ ਸਮਝਦੀ ਹੈ। [25]ਮੈਂ ਤਾਂ ਤੁਹਾਨੂੰ ਪਾਰਬ੍ਰਹਮ ਦਾ ਰੂਪ। [26]ਪਰਮੇਸ਼ੁਰ ਦੇਹ ਧਾਰੀ। [27]ਅਨਾਦ ਤੇ ਪੂਰਨ ਪੂਰਖ ਤੁਹਾਨੂੰ (ਜਾਣਦੀ ਹਾਂ)।

*ਪਾ:—ਸਦਨ ਪ੍ਰਵੇਸ਼ੇ।

ਮੋ ਤੇ, ਸੁਸਾ ! ਕਾਰਖਿਕ[1] ਲੀਜੈ[2]। ਮਰਦਾਨਾ ਨਿਜ[3] ਬੈਸ ਮਿਰਾਸੀ ਪੁਨ ਆਵਹਿ ਤਬ ਦੀਜੈ। ਛੁਛਾ ਕਬਹਿ ਨ ਭੇਂਜਹੁ[4] ਯਾਂ ਕੋ, ਤੂ ਬੇਦੀਕੁਲ ਤਨਿਯਾ[5]। ਸਿਰੀਚੰਦ ਨਿਜ[6] ਕੌਛਰ[7] ਪਾਯੋ ਤੱਦਪਿ ਦੇਵਨ ਬਨਿਯਾ[8] ॥੪੧॥ ਉਰ ਕਰਿ ਹਰਖ ਰਜਾਇ[9] ਭਨੀਜੈ, ਹੋਰੌਂ ਦੇਸ ਬਿਦੇਸਾ[10]। ਨਹਿੰ ਚਿੰਤਾ ਚਿਤ ਬੀਚ ਵਿਚਰਿਯੋ, ਧਰਹੁ ਧੀਰ ਧਰ ਜੈਸਾ[11]। ਸਿਮਰਹੁ ਜਬ, ਆਵੌਂ ਤਤਕਾਲਾ[12] ਕੂਰ ਨ ਜਾਨਹੁ ਬੈਨਾ[13]। ਸੁਨਤਿ ਸੋਦਰੀ[14] ਸਹਿਤ ਸਨੇਹਾ[15] ਸਕਲ ਬਚਨ ਗੁਨ ਐਨਾ[16] ॥੪੨॥[17]ਰਹਤਿ ਇਹਾਂ ਜੇ ਸਦਨ ਨ ਆਵਹੁ ਤੱਦਪਿ ਭੀ ਧਿਰਵਾਸੂ।ਹੋਊਂ ਅਧੀਰ ਬਿਦੇਸ਼ ਗਏ ਤੇ ਸੁਨੌਂ ਨ ਪਿਖਿਹੌਂ[18]ਪਾਸੂ।ਤਜਿ ਕਰਿਮੋਹ[19]ਜਾਤ ਹੋ ਹਮਰਾ ਕਿਉਂ ਭਾਵਹਿ ਉਰ ਤੇਰੇ। ਸਭਿ ਮਨਕੀਤੁਮ ਜਾਨ ਬੂਝਕੈਕਿਉਂ ਨਰਹਹੁ ਢਿਗਮੇਰੇ'॥੪੩॥[20]ਚਹਿਯੋ ਮੋਹ ਤਜਨ ਸੁਨਿ ਭਗਨੀ ! ਰਜੁ ਸਨੇਹ[21] ਜੇ ਬੰਧੇ। ਨਹਿੰ ਨਿਕੇਤ[22] ਤੇ ਨਿਕਸਨਿ ਪਾਵਹਿ ਅਸ਼ਟਜਾਮ[23]ਫਸ ਧੰਧੇ[24]। ਧਰਿ ਉਰਧੀਰ[25]ਵਿਚਾਰ ਬਿਬੇਕੂ, ਸਿਮਰਨ[26] ਤੇ ਮੈਂ ਆਵੌਂ। ਦੇਸ਼ ਬਿਦੇਸ਼ ਦੇਖਨੇ ਇੱਛਾ* ਲੇ ਨਿਦੇਸ਼ ਤੁਮ[27] ਜਾਵੌਂ[28] ॥੪੪॥ ਬਹੁ ਬਿਧਿ ਬਦਤਿ[29] ਬਚਨ,ਦੇ ਧੀਰਾ[30], ਦਏ ਕਾਰਖਿਕ ਸੋਊ। ਲੈਕਰਿ ਬਿਦਾ ਚਲੇ ਦੁਖਭੰਜਨ ਮਰਦਾਨਾ ਸੰਗ ਦੋਊ[31]।ਥਿਰਹਿ ਪੀਰ[32] ਤੇ ਰੋਦਤਿ[33]ਭਗਨੀ ਰਾਖਨ ਬਸ ਨਹਿੰ ਚਲਿਈ। ਕਹਤਿ ਸੰਤੋਖ ਸਿੰਘ ਭਾ ਪੂਰਨ ਧਨਾਇ ਦੁਖ ਦਲ ਮਲਈ[34] ॥ ੪੫ ॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਵਿਦਾ ਹੋਵਨ' ਪ੍ਰਸੰਗ ਬਰਨਨੰ ਨਾਮ ਛਤੀਸਮੋ ਧਿਆਇ ॥ ੩੬ ॥

੩੭. [ਕਥਾ ਮੰਗਲ। ਨਾਨਕ ਪ੍ਰਕਾਸ਼ ਕਿਨ੍ਹਾ ਪੁਸਤਕਾਂ ਤੋਂ ਬਣਿਆ]

ਦੋਹਰਾ ॥ ਸਾਗਰ ਸ਼੍ਰੀ ਨਾਨਕ ਚਰਿਤ, ਬਾਲਾ ਮੰਦਰ ਰੂਪ।
ਪ੍ਰੇਮ ਸ਼ੇਸ਼ ਨੇਤੀ ਭਏ ਕੀਨੋ ਮਥਨ ਅਨੂਪ ॥ ੧ ॥

---

[1]ਰੁਪੱਯੇ। [2]ਲੈ ਲਓ। [3]ਆਪਣੀ। [4]ਭੇਜਦੇ ਹੋ (ਅ) ਭੇਜਣਾ। [5]ਸਪੁਤ੍ਰੀ ਹੈਂ। [6]ਆਪਣੇ। [7]ਕੁਛੜ। [8]ਤਾਂਈ (ਸਾਨੂੰ ਹੀ) ਬਣਦਾ ਹੈ ਦੇਣਾ। (ਅ) ਭੁਹਾਨੂੰ ਦੇਣਾ ਬਣਿਆਂ। [9]ਆਗਜਾ। [10]ਕਿ ਮੈਂ ਫਿਰ ਕੇ ਦੇਸ਼ ਬਿਦੇਸ਼ ਵੇਖਾਂ। [11]ਧਰਤੀ ਜੇਹਾ ਧੀਰਜ ਧਾਰੋ। [12]ਉਸ ਵੇਲੇ। [13]ਸੱਚਾ ਜਾਣੋ ਬਚਨ। [14]ਬੇਬੇ। [15]ਪ੍ਰੇਮ ਨਾਲ। [16]ਗੁਰੂ ਜੀ ਦੇ ਬਚਨ। [17]ਸੁਣਕੇ ਬੇਬੇ ਬੋਲੀ। [18]ਵੇਖਾਂਗੀ। [19]ਪਿਆਰ। [20]ਗੁਰੂ ਜੀ ਬੋਲੇ। [21]ਮੋਹ ਰੂਪੀ ਹੱਸੀ ਨਾਲ। [22]ਘਰ। [23]ਅੱਠੇ ਪਹਿਰ। [24]ਫਸੇ ਰਹਿੰਦੇ ਹਨ ਧੰਧਿਆਂ ਵਿਚ। [25]ਹੌਸਲਾ। [26]ਯਾਦ ਕਰਦਿਆਂ ਹੀ। [27]ਤੇਰੀ ਆਗਜਾ। [28]ਆਖਕੇ। [29]ਧੀਰਜ। [30]ਦੇਵੇਂ। [31]ਵਿਛੋੜੇ ਦੀ ਪੀੜ। [32]ਰੋਂਦੀ ਹੈ। [33]ਸਭੇ ਦੁਖ ਨਾਸ਼ ਕਰਨ ਵਾਲਾ। *ਪਾ:—ਦੋਹਦ।

ਚਰਿਤ=ਜੀਵਨ ਦੇ ਕੌਤਕ [ਸੰਸਃ, ਚਰਿਤ੍ਰ]
ਮੰਦਰ=ਮੰਦਰਾਚਲ ਪਰਬਤ ਜਿਸਨੂੰ ਮਧਾਣੀ ਬਣਾਕੇ ਸਮੁੰਦਰ ਰਿੜਕਿਆ ਮੰਨਦੇ ਹਨ। [ਸੰਸਃ, ਮੰਦਰ ਗਿਰ=ਮੰਦਰਾਚਲ ਪਹਾੜ]।
ਸ਼ੇਸ਼=ਸ਼ੇਸ਼ ਨਾਗ। ਮੰਨਦੇ ਹਨ ਕਿ ਮੰਦਰਾਚਲ ਦੀ ਮਧਾਣੀ ਨੂੰ ਸ਼ੇਸ਼ਨਾਗ ਰੱਸੀ ਦੀ ਥਾਵੇਂ ਪਾਕੇ ਸਮੁੰਦਰ ਰਿੜਕਿਆ ਸੀ।
ਨੇਤੀ=ਨੇਤ੍ਰਾ। ਉਹ ਰੱਸੀ ਜਿਸ ਨਾਲ ਮਧਾਣੀ ਫੇਰੇ ਲੈਂਦੀ ਹੈ।
ਮਥਨ=ਰਿੜਕਨਾ।

ਅਰਥ–ਸ਼੍ਰੀ (ਗੁਰੂ) ਨਾਨਕ (ਦੇਵ ਜੀ ਦੇ) ਚਰਿੱਤ੍ਰ ਸਮੁੰਦਰ (ਵਤ ਅਸਗਾਹ ਹਨ ਉਸ ਵਿਚ) ਬਾਲਾ ਮੰਦਰਾਚਲ ਪਰਬਤ ਵਾਙੂ ਹੈ, (ਮੇਰਾ) ਪ੍ਰੇਮ (ਉਸ ਵਿਚ) ਸ਼ੇਸ਼ ਨਾਗ (ਸਮਾਨ) ਨੇਤ੍ਰਾ ਹੋ ਗਿਆ ਹੈ (ਇਸ ਤਰ੍ਹਾਂ ਦਾ) ਸੁੰਦਰ ਰਿੜਕਨਾ ਮੈਂ ਕੀਤਾ ਹੈ।

ਚੌਪਈ ॥ ਕੀਰਤਿ ਨਿਰਮਲ[1] ਸੁਖਦ ਸੁਧਾ ਸੀ[2]। ਸੁਰ ਸਿੱਖਨ[3] ਹਿਤ[4] ਸੁੱਧ[5] ਨਿਕਾਸੀ[6]। ਨਿਸਚਰ ਸਾਕਤ[7] ਸਮ ਮਤਵਾਰੇ[8]। ਦੇਯ ਨ,ਪੀਯ ਨ, ਬਿਘਨ ਪਸਾਰੇ[9] ॥ ੨ ॥ ਰੂਪ ਮੋਹਨੀ* ਅੰਗਦ ਹੋਏ। ਸੁਰਾ ਬਿਮੁਖਤਾ[10] ਅਸੁਰ[11] ਬਿਗੋਏ[12]। ਸੁਰ ਸਿੱਖਨ ਕੋ[13] ਪਾਨ ਕਰਾਈ। ਸੁਖ ਅਪ-ਵਰਗ[14] ਦੀਨ ਸਮੁਦਾਈ[15] ॥ ੩ ॥ ਭਯੋ ਰਾਹੁ[16] ਹਿੰਦਾਲੇ ਜਾਯਾ[17]। ਜਿਨ ਪੁਸਤਕ ਬਿਪਰੀਤ[18] ਬਨਾਯਾਜਸ ਰਾਂਕਾਸ਼ਸ਼ਿ ਗ੍ਰਸਨਹਿ ਕੀਨਾ[19]

---

[1]ਉਜਲ। [2]ਅੰਮ੍ਰਿਤ ਜੇਹੀ। [3]ਦੇਵਤੇ ਰੂਪ ਸਿੱਖਾਂ। [4]ਵਾਸਤੇ। [5]ਪਵਿਤ੍ਰ। [6]ਕੱਢੀ। [7]ਦੈਤਾਂ ਤੁਲ ਜੋ ਹਨ ਸਾਕਤ। [8]ਮਦਮਸਤ। [9]ਫੈਲਾਂਦੇ ਹਨ। [10]ਬੇਮੁਖਤਾਈ ਰੂਪੀ ਸ਼ਰਾਬ ਨਾਲ। [11]ਦੈਂਤ [12]ਵਿਚਲ ਗਏ। [13]ਦੇਉਤੇ ਰੂਪੀ ਸਿੱਖਾਂ ਨੂੰ। [14]ਮੁਕਤੀ ਦਾ ਸੁਖ। [15]ਸਾਰਿਆਂ ਨੂੰ। [16]ਰਾਹੂ। [17]ਇਕ ਹਿੰਦਾਲ ਨਾਮੇ ਸਿਖ ਦਾ ਜਾਯਾ, ਭਾਵ ਉਸਦੀ ਸੰਤਾਨ ਵਿਚੋਂ ਇਕ ਨੇ। [18]ਉਲਟਾ। [19]ਗੁਰੂ ਦੇ ਜਸ ਰੂਪ ਪੂਰਨਮਾਸ਼ੀ ਦੇ ਚੰਦ ਨੂੰ ਗ੍ਰਹਣ ਲਾ ਦਿੱਤਾ।

*ਕਵਿ ਜੀ ਨੇ ਗੁਰੂ ਅੰਗਦ ਜੀ ਨੂੰ ਏਥੇ ਮੋਹਨੀ ਅਵਤਾਰ ਦਾ ਦ੍ਰਿਸ਼ਟਾਂਤ ਦਿੱਤਾ ਹੈ, ਕਾਇਦਾ ਇਹ ਹੈ ਕਿ ਦ੍ਰਿਸ਼ਟਾਂਤ ਦਾ ਸਦਾ ਇਕ ਅੰਗ ਲਈਦਾ ਹੈ, ਸਾਰੇ ਅੰਗ ਨਹੀਂ ਲਏ ਜਾਂਦੇ। ਸੋ ਏਥੇ ਮੁਰਾਦ ਕੇਵਲ ਗੁਰੂ ਅੰਗਦ ਦੇਵ ਜੀ ਦੀ ਮੋਹਤ ਕਰ ਲੈਣ ਵਾਲੀ ਆਤਮ ਸੁੰਦਰਤਾ ਤੋਂ ਹੈ, ਜਿਨ੍ਹਾਂ ਨੇ ਗੁਰੂ ਨਾਨਕ ਇਤਿਹਾਸ (ਸਾਖੀ) ਜਾਣੂੰ ਪੁਰਖਾਂ ਦੇ ਹਿਰਦੇ ਰੂਪੀ ਸਮੁੰਦਰ ਤੋਂ (ਰਿੜਕ ਕੇ) ਪੁੱਛ ਪੁੱਛ ਕੇ ਕੱਢ ਲੀਤਾ ਸੀ।

ਮੂਰਖਮਤਿ ਕਲਿਮਲਨ[1] ਮਲੀਨਾ ॥ ੪ ॥ ਦੋਹਰਾ ॥ ਕਹਿਤ ਕਥਾ ਕਵਿ ਕਾਮਦਾ[2] ਗੁਰ ਸਿੱਖਨ ਕੇ ਪਾਸ[3]। ਸ਼੍ਰੋਤਨ[4] ਉਰ[5] ਸੰਸਾ ਭਯੋ ਜਿਨ ਮਨ ਸੁਨਨਿ ਹੁਲਾਸ[6] ॥ ੫ ॥ ਚੌਪਈ ॥ 'ਸ੍ਰੀ ਨਾਨਕ ਬਰ[7] ਪਰਮ ਬਿਲਾਸਾ[8] ਬਹੁ ਪੋਥੀ ਪਰ ਹੈ ਇਤਿਹਾਸਾ[9]। ਸੋ ਤੋ ਲਿਖਨੋ ਅਵਰ ਬਿਧਿ ਭਹਿੰਵਾ[10]। ਤੁਮ ਮੁਖ ਸੋਂ ਅਵਰਹਿ ਬਿਧਿ[11] ਕਹਿਵਾ[12] ॥ ੬ ॥ ਇਹ ਸੰਸਾ ਹਮਰੇ ਉਰ ਆਯੋ। ਕਿਉਂ ਤੁਮ ਅਨਤਹਿ ਗਤਹਿ[13] ਅਲਾਯੋ[14] ? ਸੋ ਕਹਿ ਕਰ ਸਭਿ ਦੇਹੁ ਮਿਟਾਇ। ਗੁਰੁ ਪਦ ਨਿਸ਼ਚਾ[15] ਜਿਸ ਤੇ ਆਇ'॥੭॥ਤਿਨ ਤੇ ਸੁਨਿ ਕਵਿ ਬਚਨ ਬਖਾਨਾ[16]। 'ਤੁਮਰੀ ਧੰਨ ਸੁਮਤਿ[17] ਮਤਿਵਾਨਾ[18] !। ਭਲੋ ਸੰਦੇਹ[19] ਆਪ ਮਨ ਠਾਨਾ[20]। ਉੱਤਰ ਸੁਨਹੁ ਦੇਯ ਨਿਜ ਕਾਨਾ ॥ ੮ ॥ ਦੋਹਰਾ ॥ ਪ੍ਰਥਮੇ ਤੁਮ ਸੰਦੇਹ ਕੋ ਸਭਿ ਬਿਧਿ ਕਰੋਂ ਬਿਨਾਸ। ਬਦਨਹਿ ਤੇ ਉਚਰੋਂ ਬਹੁਰ ਸ਼੍ਰੀ ਨਾਨਕ ਪਰਕਾਸ਼*॥੯॥ਚੌਪਈ॥ਜਿਹ ਨਰ ਗੁਰੁ ਚਰਨਨ ਮਹਿੰ ਪ੍ਰੀਤਾ। ਕਹਤਿ ਸੁਨਤਿ ਕੀਰਤਿ ਇਹ ਰੀਤਾ[21]। ਕਰਿ ਸੰਸੈ ਬਿਨ ਸੰਸੇ ਹੋਇ[22]। ਆਨ ਥਾਨ ਨਹਿੰ ਭਰਮੈ ਸੋਇ[23] ॥ ੧੦ ॥ ਗੁਰੁ ਪਦ ਪੰਕਜ ਨਿਸ਼ਚਾ ਧਰਿਹੀ। ਆਨਿ ਦੇਵ ਕੀ ਆਸ ਨ ਕਰਿਹੀ। ਭੂਪਤਿ[24] ਸੇਵਹਿ[25] ਭੂਪਤਿ[26] ਜਾਚਹਿ[27]। ਭ੍ਰਿਤ ਜਾਚਕ ਪਰ ਕੈਸੇ ਰਾਚਹਿ[28] ॥੧੧॥ ਸੂਰਜ ਹੇਰਿ[29] ਕਮਲ ਬਿਗਸਾਵੈ[30]। ਖਦਯੋਤਹਿ[31] ਤੇ ਕਿਉਂ ਹਰਖਾਵੈ। ਚੰਦ ਚਕੋਰ ਚਿਤਵ[32] ਸੁਖ ਪਾਵੈ। ਕਹੁ ਤਾਰਨ[33] ਤੇ ਕਿਉਂ ਤ੍ਰਿਪਤਾਵੈ ॥੧੨॥ ਦੋਹਰਾ॥ ਪੂਰਬ[34] ਪੋਥੀ ਜੋ ਲਿਖੀ ਸ਼੍ਰੀ ਨਾਨਕ

---

[1]ਪਾਪਾਂ ਕਰਕੇ। [2]ਮਨੋਰਥ ਪੂਰਨ ਕਰਨ ਵਾਲੀ ਕਥਾ। [3]ਗੁਰ ਸਿੱਖਾਂ ਪਾਸ। [4]ਨਾਨਕ ਪ੍ਰਕਾਸ਼ ਦੇ ਸ਼੍ਰੋਤਿਆਂ ਦੇ ਮਨ ਵਿਚ, ਜਿਨ੍ਹਾਂ ਅਗੇ ਕਵੀ ਆਪ ਕਥਾ ਕਰ ਰਿਹਾ ਹੈ। [5]ਰਿਦੇ ਵਿਚ। [6]ਪ੍ਰੇਮ ਭਰੀ ਚਾਹ। [7]ਸ੍ਰੇਸ਼ਟ। [8]ਜੀਵਨ ਚਰਿੱਤ੍ਰ। [9]ਕਥਾ। [10]ਉਥੇ। [11]ਹੋਰ ਤਰ੍ਹਾਂ। [12]ਕਿਹਾ ਹੈ। [13]ਹੋਰ ਤਰ੍ਹਾਂ। [14]ਕਿਹਾ ਹੈ। [15]ਗੁਰ ਚਰਨਾਂ ਦਾ ਸਿਦਕ। [16]ਭਾਵ ਕਵੀ ਸੰਤੋਖ ਸਿੰਘ ਜੀ ਨੇ ਕਿਹਾ। [17]ਬੁੱਧੀ। [18]ਹੇ ਬੁੱਧੀ ਵਾਲੋਂ !। [19]ਸੰਸਾ। [20]ਕੀਤਾ। [21]ਜਸ ਕਹਿਣ ਸੁਣਨ ਦੀ ਏਹੀ ਰੀਤ ਹੈ। [22-23]ਸੰਸਾ ਇਸ ਲਈ ਕਰੋ ਕਿ ਸੰਸਾ ਦੂਰ ਹੋ ਜਾਵੇ, ਉਹ ਭਟਕ ਕੇ ਹੋਰ ਪਾਸੇ ਨਹੀਂ ਜਾਵੇਗਾ। [24]ਜੋ ਰਾਜੇ ਨੂੰ। [25]ਸੇਂਵਦਾ ਹੈ। [26]ਰਾਜੇ ਪਾਸੋਂ। [27]ਮੰਗੇਗਾ। [28]ਉਹ ਨੌਕਰਾਂ ਦੇ ਮੰਗਤਿਆਂ ਤੇ ਕਿਵੇਂ ਰਚੇਗਾ। [29]ਵੇਖ। [30]ਖਿੜਦਾ ਹੈ। [31]ਟਿਟਾਣੇ (ਨੂੰ ਵੇਖਕੇ)। [32]ਵੇਖਕੇ। [33]ਤਾਰਿਆਂ ਤੋਂ। [34]ਪਹਿਲਾਂ।

*ਪਾ:–ਇਤਿਹਾਸ।

ਇਤਿਹਾਸ। ਲਿਖਵਾਈ ਅੰਗਦ ਗੁਰੂ ਬਾਲੇ ਬਦਨ ਪ੍ਰਕਾਸ਼[1] ॥ ੧੩॥ ਚੌਪਈ ॥ ਜਬ ਬੈਕੁੰਠ ਅੰਗਦ ਗੁਰ ਗਏ। ਅਮਰਦਾਸ ਗੁਰੁ ਹੋਵਤਿ ਭਏ। ਹੁ ਸਿੱਖਨ ਕੋ ਕੀਨ ਉਧਾਰਾ। ਦੰਭ ਕੁਮਾਰਗ[2] ਭਵ ਨਿਰਵਾਰਾ[3] ॥ ੧੪ ॥ ਅਮਰ ਦਾਸ ਗੁਰ ਤੇ ਪਸ਼ਚਾਤਾ। ਰਾਮਦਾਸ ਕੋ ਭਵ-ਬਖਸ਼ਾਤਾ[4]। ਤਿਨ ਹਦੂਰ ਸਿਖ ਭਯੋ ਹਿੰਦਾਲਾ। ਤਾਂ ਪਰ ਸ਼੍ਰੀ ਗੁਰੁ ਬਹੁਤ ਕ੍ਰਿਪਾਲਾ ॥ ੧੫॥ ਟਹਿਲ ਦੇਗ[5] ਕੀ ਅਧਿਕ ਕਰੇਈ। ਮਨ ਇਸਥਿਰ, ਨਹਿੰ ਡੋਲਨ ਦੇਈ। ਪੂਰਨ ਸਿੱਖ ਹੋਇ ਸੁਖ ਪਾਯਾ। ਮਾਨਤਿ ਗੁਰ ਕੀ ਸਦਾ ਰਜਾਯਾ[6] ॥੧੬॥ ਦੋਹਰਾ ॥ ਟਹਿਲ ਦੇਗ ਕੀ ਕਰਤਿ ਜਹਿੰ ਤਹਿੰ ਆਏ ਗੁਰ ਸੋਇ। ਸੋਢਿਬੰਸ ਸਵਿਤਾ[7] ਭਏ ਰਾਮਦਾਸ ਪ੍ਰਭੁ ਜੋਇ[8] ॥੧੭॥ ਚੌਪਈ॥ ਹੇਰਿ ਉਠਨੋ ਗੁਰ ਕੋ ਤਤਕਾਲਾ। ਪ੍ਰੇਮ ਮਗਨ ਮਹਿੰ ਰਿਦਾ ਬਿਸਾਲਾ। ਮੰਡਤਿ[9] ਆਟਾ, ਕਰ ਸੋਂ ਲਾਗਨੋ। ਦੇਖਤਿ ਪ੍ਰਭੁ ਕੋ ਟਹਿਲ ਤਯਾਗਨੋ[10]॥੧੮॥ਪ੍ਰਿਸ਼ਟਿ ਹਾਥ ਧਰਿ[11] ਬੰਦਨ ਕੀਨੀ[12]। ਲਗੈ ਨ ਮਾਟੀ ਕਰ[13] ਉਰ ਚੀਨੀ। ਤਬ ਤੇ ਬਖਸ਼ ਗੁਰੂ ਕੀ ਭਈ॥ਪ੍ਰਿਸ਼ਟਿ ਹਾਥ[14] ਧਰਿ ਬੰਦਨ ਕਈ ॥੧੯॥ ਤਿਹ ਕੀ ਸੰਤਤਿ[15] ਮਹਿੰ ਜੋ ਹੋਇ। ਹਾਥ ਪ੍ਰਿਸ਼ਟਿ ਧਰਿ ਬੰਦਹਿ ਸੋਇ। ਅਬ ਤਕ ਹੈ ਤਿਨਕੇ ਇਹ ਚਾਲੀ। ਬਖਸ਼ ਕਰੀ ਸ਼੍ਰੀ ਗੁਰੁ ਜਿਹ ਢਾਲੀ[16] ॥ ੨੦ ॥ ਦੋਹਰਾ ॥ ਤਿੰਹ ਕੀ ਸੰਤਤਿ ਕੇ ਵਿਖੈ ਇਕ ਸਾਕਤ ਭਾ[17] ਨੀਰ। ਸ਼੍ਰੀ ਨਾਨਕ ਇਤਿਹਾਸ ਜੋ ਆਵਾ ਤਿਹ ਕਰ[18] ਬੀਚ ॥ ੨੧ ॥ ਚੌਪਈ ॥ ਗੁਰੁ ਅੰਗਦ ਜੀ ਜੋ ਲਿਖਵਾਈ। ਬਹੁ ਨਹਿੰ ਲਿਖੀ[19], ਰਹੀ ਇਕ ਥਾਈ। ਇਕ ਕਬੀਰ ਬੰਸੀ ਮਿਲਿ ਤਾਂਹੀ। ਸੋ ਪੋਥੀ ਪਢਿ ਗੁਨ[20] ਮਨ ਮਾਂਹੀ ॥ ੨੨ ॥ ਕਰਿ ਕੁਕਰਮ[21] ਅਨਸੋਧ[22] ਬਨਾਈ। ਅਪਨ ਵਡਿਨ ਕੀ ਕੀਰਤਿ ਪਾਈ। ਬਚਨ ਅਨੁਚਿਤ[23] ਲਿਖੇ ਸਮੁਦਾਏ। ਜਿਨਕੇ ਪਢਨ ਸੁਨਨਿ ਅਘ ਪਾਏ[24] ॥ ੨੩ ॥ ਅਪਨਾ ਵਡਾ ਜਾਨ

---

[1]ਮੁਖੋਂ ਪ੍ਰਗਟ ਹੋਈ। [2]ਖੋਟਾ ਰਾਹ। [3]ਦੂਰ ਕੀਤਾ। [4]ਸੰਸਾਰ ਵਿਚ ਪ੍ਰਗਟ। [5]ਲੰਗਰ। [6]ਆਗਿਆ। [7]ਕਰਦਾ ਸੀ ਜਿੱਥੇ। [8]ਦੇ ਸੂਰਜ ਹੋਏ। [9]ਜੋ। [10]ਗੁੰਨ੍ਹਦਾ ਸੀ। [11]ਭਾਵ ਆਟਾ ਗੁੰਨ੍ਹਣਾ ਛੱਡਕੇ। [12]ਕੰਡ ਤੇ ਹੱਥ ਧਰਕੇ। [13]ਨਮਸਕਾਰ ਕੀਤੀ। [14]ਮਿੱਟੀ ਹੱਥਾਂ ਨੂੰ ਨਾ ਲੱਗੇ। [15]ਪਿੱਠ ਤੇ ਹੱਥ। [16]ਸੰਤਾਨ। [17]ਜਿਸ ਤਰ੍ਹਾਂ। [18]ਹੋਇਆ ਹੈ। [19]ਹੱਥ। [20]ਬਹੁਤ (ਪੋਥੀਆਂ) ਨਹੀਂ ਸਨ ਲਿਖੀਆਂ ਗਈਆਂ। [21]ਵਿਚਾਰ ਕੇ। [22]ਖੋਟ ਕਮਾਕੇ। [23]ਗਲਤ, ਬਨਾਵਟੀ। [24]ਅਜੋਗ। [25]ਪਾਪ ਲਗਦੇ ਹਨ।

ਹਿੰਦਾਲੁ। ਤਿਹ ਕੀ ਕੀਰਤਿ ਲਿਖੀ ਬਿਸਾਲੁ[1]। ਸ਼੍ਰੀ ਨਾਨਕ ਤੇ ਵਡੀ ਬਨਾਇ। ਮਹਿਮਾ ਲਿਖਤ ਭਯੋ ਬਹੁ ਭਾਇ[2]॥ ੨੪॥ ਦੋਹਰਾ॥ ਉਕਤਿ ਜੁਗਤਿ ਕਰਿ ਅਨਿਕ[3] ਬਿਧਿ[4] ਸਾਖੀ ਕਰੀ ਅਸੋਧ[5]। ਸੁਨਿ ਕਰਿ ਭਰਮੇ ਨਰ ਬਹੁਤ ਜਿਨਕੇ ਮਨ ਨਹਿੰ ਬੋਧ[6]॥ ੨੫॥ ਚੌਪਈ॥ ਤਿੰਹ ਸਾਕਤ ਐਸੀ ਉਰ ਧਾਰੀ। ਜਾਨ ਪਿਤਰ ਨਿਜ[7] ਲਿਖਾ ਸੁਧਾਰੀ[8]। —ਗੁਰੁ ਕੇ ਸਿੱਖ ਹੋਹਿੰ ਅਧਿਕਾਈ[9]। ਹਮਰੀ ਸੇਵ ਕਰਹਿੰ ਮਨ ਲਾਈ ॥੨੬॥ ਹਮਕੋ ਮਾਨਹਿੰਗੇ ਬਹੁ ਮਾਨਵ[10]—ਲਿਖੀ ਅਧਿਕਤਾ[11] ਉਰ ਇਹ ਆਨਵ[12]। ਪੁਰਬ[13] ਪੋਥੀ ਹੁਤੀ ਜੁ ਸੋਈ। ਦਈ ਬਿਪਾਸਾ ਬੀਚ[14] ਡਬੋਈ[15]॥੨੭॥ ਪੰਨੇ ਛੇਦੇ[16] ਦਏ ਬਹਾਈ। ਜੋ ਸ਼੍ਰੀ ਗੁਰ ਅੰਗਦ ਲਿਖਵਾਈ। ਤਿਹਕੋ ਭਾਤਪਰਜ ਸਭਿ ਚੀਨੇ[17]। ਅਧਿਕ[18] ਬਚਨ ਅਪਨੇ ਲਿਖਿ ਦੀਨੇ॥ ੨੮॥ ਦੋਹਰਾ॥ ਪੋਥੀ ਲਿਖੀ ਜੁ ਅਨਤਗਤਿ[19] ਸੁਨਿ ਸ਼੍ਰੋਤਾ ਮਨ ਲਾਇ। ਤਿੰਹ ਤੇ ਪੋਥੀ ਸਭਿ ਲਿਖੀ ਸਾਕਤ ਜੌਨ ਬਨਾਇ[20] ॥ ੨੯॥ ਚੌਪਈ॥ ਜੇ ਹੈਂ ਨਰ ਸਤਿਗੁਰੁ ਸਿਖ ਪੂਰਨ। ਦੁਰਮਤਿ ਭਰਮ ਭਯੋ ਜਿਨ ਚੂਰਨ[21]। ਸੋ ਮਹਿਮਾ ਸ਼੍ਰੀ ਨਾਨਕ ਜਾਨਹਿ। ਜੋ ਨਿਜ ਗੁਰੁ ਕੋ ਭੇਵ[22] ਪਛਾਨਹਿ॥ ੩੦॥ ਨਹਿੰ ਮਾਨਹਿੰ ਦੁਰਮਤਿ ਕਹਿ[23] ਸਾਖੀ। ਜੌਨ[24] ਦਰਸ ਨਾਨਕ ਅਭਿਲਾਖੀ[25]। ਜੋ ਮਾਨਹਿੰ[26] ਸਾਕਤ ਕੋ ਕਹਯੋ। ਤਿਨਤੇ ਸਿੱਖੀ ਮਾਰਗ ਰਹਯੋ॥੩੧॥ ਗੁਰੁ ਸ਼ਰਧਾ ਜਿਨ ਕੇ ਉਰ ਹੋਈ। ਕਹਤਿ ਸੁਨਤਿ ਗੁਰੁ ਸਾਖੀ ਸੋਈ। ਪੈ ਸਮ[27] ਪੀਵਹਿੰ ਬਿਨ ਤ੍ਰਿਪਤਾਈ। ਸੁਖ ਪਾਵਹਿੰ ਆਗੈ,ਇਹ ਥਾਂਈ॥੩੨॥ ਦੋਹਰਾ॥ ਸ਼੍ਰੀ ਨਾਨਕ ਜਸੁ ਖੀਰ[28] ਸਮ ਬਿਦਤ[29]ਦੇਤਿ ਅਹਿਲਾਦ[30]।ਛੰਦ ਚੌਪਈ ਬੰਦ ਜੋ ਮਿਸ਼ਟ[31] ਸਹਿਤ

---

[1]ਬੜੀ। [2]ਬਹੁਤ ਤਰ੍ਹਾਂ ਦੀ। [3]ਬਹੁਤ। [4]ਤਰ੍ਹਾਂ। [5]ਅਸ਼ੁੱਧ ਕਰ ਦਿਤੀ। [6]ਵਿਚਾਰਹੀਨ। [7]ਹਿੰਦਾਲ ਨੂੰ ਅਪਣਾ ਪਿਤਾ ਪਿਤ੍ਰਾਂ ਜਾਣਕੇ। [8](ਉਸਦੀ ਮਹਿਮਾ) ਬਣਾਕੇ ਲਿਖੀ। [9]ਗੁਰੂ ਕੇ ਸਿੱਖ ਬਹੁਤੇ ਹੋਣਗੇ, ਓਹ (ਵਿਚਲਕੇ)। [10]ਮਨੁਖ। [11]ਵਡਜਾਈ। [12]ਲਿਆਕੇ। [13]ਪਹਿਲੀ। [14]ਬਿਆਸਾ ਨਦੀ ਵਿਚ। [15]ਡੋਬ ਦਿੱਤੀ। [16]ਪਾੜੇ। [17]ਸਮਝਕੇ। [18]ਬਹੁਤੇ। [19]ਹੋਰ ਤਰ੍ਹਾਂ ਦੀ, ਬਨਾਵਟੀ। [20]ਜੋ ਸਾਕਤ ਨੇ ਬਨਾਈ ਸੀ ਉਸਤੋਂ ਸਭ ਪੋਥੀਆਂ ਲਿਖੀਆਂ ਗਈਆਂ। [21]ਨਾਸ਼। [22]ਭੇਤ ਨੂੰ। [23]ਕਬੁਧੀ ਵਾਲਿਆਂ ਦੀ ਕਹੀ ਹੋਈ। [24]ਜੇਹੜੇ ਲੋਕ। [25]ਇਛਾਵਾਨ ਹਨ। [26]ਜੋ ਮੰਨਣਗੇ। [27]ਦੁਧ ਵਾਂਙੂ। [28]ਦੁਧ। [29]ਪ੍ਰਗਟ। [30]ਆਨੰਦ ਦੇਂਦਾ ਹੈ। [31]ਮਿੱਠੇ।

ਭਾ ਸ੍ਵਾਦ ॥ ੩੩ ॥ ਚੌਪਈ ॥ ਜੋ ਸਾਕਤ ਕੀ ਕਹੀ ਕੁਸਾਖੀ[1] । ਖੀਰ ਬੀਚ ਸੋ ਜਾਨਹੁ ਮਾਖੀ। ਕਾਢਹਿ ਮਾਖੀ ਦੇਖਹਿ ਜੋਊ[2]। ਪੀਵਹਿ ਪਾਇ ਮਿਸ਼ਟ[3] ਸਿਖ ਸੋਊ ॥ ੩੪ ॥ ਦੇਖਿ ਬੂਝ[4] ਮਾਖੀ ਜੋ ਖਾਵੈ। ਸ੍ਰਮ[5] ਹੋਵੈ ਤਨ, ਪੈਨ ਪਚਾਵੈ[6]। ਕੀਰਤਿ ਨਿਰਮਲ ਜੋ ਉਰ ਧਾਰਹਿ। ਕਰੀ* ਕੁਸਾਖੀ[7] ਸੋ ਨਿਰਵਾਰਹਿ[8] ॥ ੩੫ ॥ ਗੁਰਮੁਖ ਸਿਖ ਅੰਬੁਜ[9] ਸੋ ਜੋਈ। ਗੁਰ ਕੀਰਤਿ ਰਵਿ[10] ਪ੍ਰੀਤਮ ਤੋਈ[7]। ਤਿਨ ਸੋ ਮੈਂ ਇਹ ਬਚਨ ਬਖਾਨੇ। ਸੁਨਿਕਰਿ ਗੁਰੁ ਮਹਿਮਾ ਜੋ ਮਾਨੇ ॥੩੬॥ਦੋਹਰਾ॥ ਬੇਮੁਖ ਮਨੁਜ[11] ਉਲੂਕ[12] ਜੋ ਸਾਕਤ ਮਨ ਬਚ ਕਾਇ[13]। ਤਿਨਕੇ ਸੰਗ ਨ ਬਹਿਸ ਹੌਂ[14], ਨਹਿੰ ਕਛੁ ਕਹੌਂ ਅਲਾਇ[15] ॥ ੩੭ ॥ ਚੌਪਈ ॥ ਜੋ ਸਾਕਤਿ ਮਤਿ ਜਗਤ ਕਿ ਮਾਂਹੀ। ਚਿਤ ਸਮਝਤਿ ਸੁ ਕਦਾਚਿਤ ਨਾਂਹੀ। ਜੋ ਬਿਧਿ[16] ਆਪ ਆਨਿ ਸਮਝਾਵੈ। ਨਹੀਂ ਦੁਸ਼ਟਤਾ ਉਰ ਤੇ ਜਾਵੈ ॥ ੩੮ ॥ ਰਸ ਊਖਹਿ ਕੇ ਲਤਾ[17] ਸੁ ਪਾਲਹਿ[18]। ਫਾਣਤ ਸੋਂ ਤਿਹ ਕਰ ਅਲਬਾਲਹਿ[19]। ਸਿਤਾ ਕੰਧ ਪਰ ਬਧਿ ਹੈ ਸੋਇ[20]। ਕਟ ਤੂੰਬੀ ਕਬਿ ਮਧੁਰ ਨ ਹੋਇ[21] ॥੩੯॥ਦੋਹਰਾ॥ ਸ਼੍ਰੀ ਨਾਨਕ ਸਭਿ ਬਿਧਿ ਵਡੇ ਕੈਸੇ ਕਰੌਂ ਉਚਾਰ। ਏਕ ਰੋਮ[22] ਬ੍ਰਹਮੰਡ ਬਹੁ[23] ਤਿਹ ਲੀਨੋ ਅਵਤਾਰ॥੪੦॥ ਚੌਪਈ† ॥ ਸਿੱਧ ਨਾਥ ਜੋ ਜਤੀ ਕਹਾਵਹਿੰ। ਅਮਰ ਭਏ ਮ੍ਰਿਤ ਤੇ ਨ ਡਰਾਵਹਿੰ। ਔਰ ਅਚਾਰਜ ਬਹੁ ਮਤ ਕੋਈ। ਅਨਿਕ ਕਲਪਨਾ ਥਾਪਹਿੰ ਜੋਈ ॥ ੪੧ ॥ ਪੀਰਨ ਪੀਰ ਔਲੀਆ ਸਾਰੇ। ਗਿਨ ਕਰਿ ਕੌਨ ਪਾਇ ਹੈ

---

[1]ਮਾੜੀ ਸਾਖੀ । [2]ਜੋ ਦੇਖਕੇ ਮੱਖੀ ਕੱਢ ਦੇਵੇ। [3]ਮਿੱਠਾ । [4]ਵੇਖ ਭਾਲ ਕੇ। [5]ਖੇਚਲ। [6]ਦੁੱਧ ਨਹੀਂ ਪਚੇਗਾ । [7]ਜੋ ਕੁਸਾਖੀ ਬਣਾਈ ਗਈ ਹੈ । [8]ਦੂਰ ਕਰੇ । [9]ਕਵਲ । [10]ਸੂਰਜ । [11]ਮਨੁਖ । [12]ਉੱਲੂ । [13]ਮਨ ਬਾਣੀ ਸ਼ਰੀਰ ਕਰਕੇ ਜੋ ਸਾਕਤ ਹਨ। [14]ਝਗੜਾ ਨਹੀਂ ਕਰਦਾ ਹਾਂ । [15]ਬੋਲਕੇ । [16]ਬ੍ਰਹਮਾਂ । [17]ਕੌੜੀ ਤੂੰਬੀ ਦੀ ਵੇਲ ਤੋਂ ਭਾਵ ਹੈ । [18]ਕੌੜੀ ਤੂੰਬੀ ਦੀ ਵੇਲ ਨੂੰ ਰੀਂਨੇ ਦੇ ਰਸ ਨਾਲ ਪਾਲੇ। [19]ਮਿਸਰੀ ਨਾਲ ਉਸਦੀਆਂ ਬੇਲਾਂ ਬਨਾਵੇ। [20]ਖੰਡ ਦੀ ਕੰਧ ਤੇ ਵਧੇ ਓਹ ਵੇਲ। [21]ਕੌੜੀ ਤੂੰਬੀ ਕਦੇ ਮਿੱਠੀ ਨਹੀਂ ਹੋਊ। [22]ਜਿਸਦੇ ਇਕ ਰੋਮ ਵਿਚ। [23]ਬਹੁਤੇ ਹੈਨ।

*ਪਾ:—ਕਹੀ। †ਅੰਕ ੩੯ ਤੋਂ ਅੱਗੇ ਦਾ ਭਾਵ ਪੜ੍ਹਕੇ ਕਿਸੇ ਨੂੰ ਸੰਸਾ ਨਹੀਂ ਰਹਿ ਸਕਦਾ ਕਿ ਕਵਿ ਜੀ ਗੁਰ ਨਾਨਕ ਦੇਵ ਜੀ ਨੂੰ ਸਭ ਤੋਂ ਵੱਡਾ ਉਚਾ ਸੁੱਚਾ ਸੂਰਜ ਵੱਤ ਮੰਨਦੇ ਸਨ ਤੇ ਹੋਰ ਕਿਸੇ ਦੇਵੀ ਦੇਵ, ਵਲੀ ਪੀਰ ਨੂੰ ਨਜ਼ਰ ਤਲੇ ਨਹੀਂ ਸਨ ਲਿਆਉਂਦੇ।

ਪਾਰੇ। ਇਨ ਕੋ ਮਾਨ[1] ਤਿਮਰ ਘਨ ਸਾਂਝੂ[2]। ਅਧਿਕ ਦੀਪ ਸੋਂ ਉਡਗਨ ਰਾਜੂ[3] ॥੪੨॥ ਕਲਾ ਬਿਸਾਲਨ ਕੇ ਬਲਿ[4] ਜੇਤੇ। ਤਾਰੇ ਬ੍ਰਿੰਦਨ ਚਮਕਤਿ ਤੇਤੇ। ਨਿਸਾ ਘੋਰ[5] ਕਲਿ[6] ਕੀਨਿ ਕੁਚਾਲੇ[7]। ਤਸਕਰ[8] ਦੀਪੀ[9] ਫਿਰਤਿ ਸੁਖਾਲੇ ॥੪੩॥ ਦੋਹਰਾ॥ ਮਤ ਜਿ ਅਨੇਕ ਚਕੋਰ[10] ਗਨ ਹਰਖਤਿ ਮਿਲਾ ਸਮਾਜ। ਕਲਮਲ[11] ਕੁਮਦ[12] ਪ੍ਰਫੁੱਲਹੀਂ ਭਾਲ ਪਾਇ ਕਲਿਰਾਜ[13]॥੪੪॥ ਚੌਪਈ॥ਸ਼੍ਰੀ ਨਾਨਕ ਸੂਰਜ ਪਰਕਾਸ਼ੇ। ਪਾਛਲ ਗਿਨਤੀ ਸਕਲ ਬਿਨਾਸੇ। ਭਏ ਸੰਤ ਅਰਬਿੰਦ[14] ਸੁਖਾਰੇ। ਚਕਵੇ ਸਿੱਖਨ ਕੇ ਦੁਖ ਟਾਰੇ ॥ ੪੫ ॥ ਆਤਪ[15] ਭਗਤਿ ਬਿਰਾਜੀ ਜਹਿੰ ਤਹਿੰ। ਗਯਾਨ ਤੇਜ ਹੈ ਨਿਰਮਲ ਜਿਹ ਮਹਿੰ।ਐਸੇ ਗੁਰਕੇ ਨਿੰਦਕ ਜੇਈ। ਸਮ ਉਲੂਕ ਦੁਖ ਪਾਵਹਿੰ ਤੇਈ॥੪੬॥ ਦਿੱਬ ਸਹੰਸਰ ਬਰਖ[16] ਪ੍ਰਮਾਨਾ[17]। ਪਾਵਹਿੰ ਨਰਕ ਮਹਾਂ ਦੁਖ ਖਾਨਾ। ਤ੍ਰਿਗਦ[18] ਜੋਨਿ ਪੁਨ ਬਾਰੰਬਾਰਾ। ਧਰਿ ਕਰਿ ਪਾਵਹਿੰ ਕਸ਼ਟ ਅਪਾਰਾ॥੪੭॥ ਦੋਹਰਾ ॥ ਸ਼੍ਰੀ ਨਾਨਕ ਉਪਮਾ ਵਡੀ ਮੋ ਤੇ ਕਹੀ ਨ ਜਾਇ। ਜਿਉਂ ਕੀਟੀ ਗਿਰ ਨਹਿੰ ਉਠੈ ਕਰਤਿ ਅਨੇਕ ਉਪਾਇ ॥ ੪੮ ॥ ਚੌਪਈ ॥ ਤਿਨ ਕੀ ਸਮ ਨਹਿੰ ਦੀਸਹਿ ਕੋਊ। ਜਿਹਕੀ ਉਪਮਾ ਦੇਵੋਂ ਸੋਊ। ਜੋ ਉਪਮੇਯ[19] ਤਾਰਤਮ ਉਪਮਾ[20]। ਹੁਇ ਹਾਸੀ ਤਿਹ ਕਵਿ ਕੀ ਭਵ ਮਾਂ[21] ॥੪੯॥ ਸ਼੍ਰੀ ਨਾਨਕ ਜੋ ਹਮਰੇ ਸੁਆਮੀ। ਜੋਸਿ[22] ਸੋਸਿ ਹੈਂ[23] ਅੰਤਰਜਾਮੀ। ਕਹੇ ਵਧੈਂ ਨਹਿੰ ਘਟੈਂ ਘਟਾਏ। ਜਨਮ ਧਾਰਿ ਜੋ ਗੁਰੂ ਕਹਾਏ ॥੫੦॥ ਬੇਦ*

---

[1]ਇਨ੍ਹਾਂ ਦਾ ਮਾਨ। [2]ਹਨੇਰਾ ਗਾਹੜੀ ਸੰਝਾਂ ਦਾ। [3]ਤਾਰਿਆਂ ਦੇ ਰਾਜਾ ਦੰਦ੍ਰਮਾਂ ਸਮਾਨ ਦੰਭੀ ਹੈਨ ਸਾਰੇ। [4]ਬਹੁਤੀਆਂ ਸ਼ਕਤੀਆਂ ਦੇ ਬਲ ਵਾਲੇ ਤਾਰੇ(ਸਮਝ ਲਓ)। [5](ਐਉਂ)ਘੋਰ ਰਾਤ ਹੈ।[6]ਕਲਿ ਜੁਗ। [7]ਕੁਰੀਤੀ। [8]ਚੋਰ। [9]ਪਖੰਡੀ। [10]ਜੋ ਅਨੇਕ ਮਤ ਮਤਾਂਤ੍ਰ ਹੈਨ ਚਕੋਰ (ਵਤ ਹੈਨ)। [11]ਪਾਪ (ਮਾਨੋਂ ਕਵੀਆਂ ਹਨ)। [12]ਕਵੀਆਂ। [13]ਕਲਜੁਗ ਦਾ ਜੋ ਰਾਜ ਹੈ ਸੋ ਤਲਾਉ ਪਾ ਕੇ। [14]ਕਵਲ। [15]ਧੁੱਪ। [16]ਦੇਵਤਿਆਂ ਦੇ ਹਜ਼ਾਰ ਵਰ੍ਹੇ। [17]ਤਕ (ਦੇਖੋ ਪੂ: ਅਧਯਾਯ ੬੬ ਅੰਕ ੪੭)। [18]ਟੇਢੀਆਂ (ਸੁੱਪ ਆਦਿਕ) ਜੋਨੀਆਂ। [19]ਉਪਮਾ ਯੋਗ (ਜੈਸੇ ਸਤਿਗੁਰੂ)। [20]ਵਧ ਘਟ ਉਪਮਾ ਦੇਵੇ। [ਸੰਸ:,ਤਾਰਤਮਜ]। [21]ਸੰਸਾਰ ਵਿਚ। [22]ਜੋਸੇ ਉਹ(ਹਨ)। [23]ਤੈਸੇ ਉਹੀ(ਹਨ)।

*ਭਾਵ ਜਿਵੇਂ ਕਦੇ ਬੇਦ ਰਿਚਾਂ ਰਚੀਆਂ ਗਈਆਂ ਸਨ, ਤਿਵੇਂ ਗੁਰੂ ਜੀ ਨੇ ਸਬਦ ਰਚੇ। ਪ੍ਰਸ਼ਨ-ਸੰਸਕ੍ਰਿਤ ਵਿਚ ਕਿਉਂ ਨਾ ਰਚੇ ? ਉੱਤਰ-ਕਲਜੁਗ ਦਾ ਸਮਾਂ ਹੈ, ਬੁੱਧੀਆਂ ਮੰਦ ਪੈ ਰਹੀਆਂ ਹਨ, ਇਸ ਲਈ ਕ੍ਰਿਪਾਲੂ ਸਤਿਗੁਰੂ ਨੇ ਸੁਖੱਲੇ ਕਰਕੇ ਰਚੇ। ਭਾਵ ਬੋਲੀ ਜਾਣ ਵਾਲੀ ਬੋਲੀ ਵਿਚ ਰਚੇ। ਇਥੇ ਮੁਰਾਦ ਵੇਦ ਦੇ ਟੀਕਾ ਕਰਨ ਤੋਂ ਨਹੀਂ, ਪਰੰਤੂ ਵੇਦ ਦੀਆਂ ਰਿਚਾਂ ਦੇ ਰਚੇ ਜਾਣ ਵਾਂਙੂ=ਅਨੁਭਵ ਤੋਂ ਹੈ।

[ਬਾਕੀ ਟੁਕ ਦੇਖੋ ਅਗਲੇ ਸਫੇ ਦੇ ਹੇਠ]

ਰਿਚਾ[1] ਜੋ ਸਬਦ ਸੁ ਕੀਨੇ। ਲੋਗਨ ਹਿਤ ਦੇਖੇ ਦੁਖਿ ਦੀਨੇ[2]। ਕਲੀ ਕਾਲ ਮਤਿਮੰਦ[3] ਬਿਸਾਲਾ[4]।ਯਾਤੇ ਕਰੇ ਸੁਖੇਨ ਕ੍ਰਿਪਾਲਾ॥੫੧॥ਦੋਹਰਾ॥ ਨਿੰਦਕ ਜੋ ਨਿੰਦਾ ਕਰਹਿੰ ਕੀਰਤਿ ਛੋਟ ਨ ਹੋਇ। ਜਿਉਂ ਦੁਰਾਇ ਸਸਿ[5] ਪੱਤ੍ਰ ਸੋਂ ਛਾ-ਦਨੋ[6] ਜਾਇ ਨ ਸੋਇ॥੫੨॥ਚੌਪਈ॥ ਜਿਉਂ ਰਵਿ ਕੋ ਉਲੂਕ[7] ਮੁਖ ਨਿੰਦਹਿ। ਅੰਧ ਹੋਇ ਨਿਜਲੋਚਨ ਮੂੰਦਹਿ।ਮਾਰਤੰਡ[8] ਘਟ ਹੋਇ ਨ ਜਾਈ। ਦੀਪਤਿ[9] ਸਭਿ ਲੋਕਨ ਸੁਖਦਾਈ॥੫੩॥ ਤਿਉਂ ਨਾਨਕ ਕੀਰਤਿ ਪਰਕਾਸ਼ੀ। ਦਿਪ-ਤਿ ਜਹਾਂ ਤਹਿੰ[10],ਨਿੰਦਕ ਨਾਸ਼ੀ[11]। ਆਸ਼੍ਰਮ ਬਰਨ ਚਤੁਰ[12] ਬਿਸਤਾਰਾ। ਸ਼੍ਰੀ ਗੁਰ ਕੀਰਤਿ ਕਰਹਿੰ ਉਚਾਰਾ॥੫੪॥ਤੁਰਕ ਸਭੈ ਤੁਰਕਨ ਕੇ ਪੀਰੂ[13]। ਜਾਨਹਿੰ, ਨਾਨਕ ਗੁਨੀ ਗਹੀਰੂ[14]। ਕਲਾਵਾਨ ਸਿਧ ਨਾਥ ਜਿ ਜਹਿੰ ਤਹਿੰ। ਸ਼੍ਰੀ ਗੁਰ ਕੀਰਤਿ ਪੂਰਨ ਸਭਿ ਮਹਿੰ ॥੫੫॥ ਜਹਿੰ ਲੌ ਹੈ ਵਿਸਤ੍ਰਿ-ਤ[15] ਸੁ ਅਵਨੀ[16]। ਸਰਬ ਥਾਨ ਮਹਿੰ ਕੀਰਤਿ ਰਵਨੀ[17]। ਤੋਰੇ[18] ਹੁਤੇ ਮੁਵਾਸ[19] ਮੁਕਾਮਾ। ਸਭਿ ਊਪਰਿ ਰਾਜਤਿ[20] ਅਭਿਰਾਮਾ[21] ॥੫੬॥ ਕਬਿੱਤ॥ *ਖੁਰਾਸਾਨ ਕਾਬਲ ਕੰਧਾਰ ਹੂੰ ਮੈ ਕੇਵਡਾ[22] ਸੀ[23], ਮੱਧ ਮੁਲਤਾਨ ਹੂੰਕੇ

---

[1]ਸ਼ਰੁਤੀਆਂ। [2]ਦੁਖੀ ਦੀਨ ਲੋਗਾਂ ਦਾ ਹਿਤ ਦੇਖਕੇ। [3]ਦੀਆਂ ਬੁੱਧੀਆਂ ਮੰਦ ਹਨ।[4]ਬਹੁਤ। [5]ਚੰਦ੍ਰਮਾਂ ਨੂੰ। [6]ਲੁੱਕਾਇਆ ਨਹੀਂ। [7]ਉੱਲੂ। [8]ਸੂਰਜ। [9]ਪ੍ਰਕਾਸ਼ਦਾ ਹੈ। [10]ਜਿੱਥੇ ਕਿੱਥੇ। [11]ਨਾਸ਼ ਹੋਏ। [12]ਚਾਰੇ ਵਰਣ (ਮੁਰਾਦ ਹਿੰਦੂ)। [13]ਭਾਵ ਅਪਣਾ ਪੀਰ। [14]ਜੀ ਨੂੰ ਗੁਣਾਂ ਦਾ ਸਮੁੰਦਰ ਜਾਣਦੇ ਹਨ। [15]ਫੈਲੀ ਹੋਈ ਹੈ। [16]ਧਰਤੀ। [17]ਸੁੰਦਰ (ਅ) ਫੈਲੀ ਹੈ। [18](ਗੁਰੂ ਜੀ ਨੇ) ਤੋੜੇ। [19]ਆਕੀਆਂ ਦੇ। [20]ਵਿਰਾਜ ਰਹੀ ਹੈ (ਕੀਰਤੀ)। [21]ਸੁੰਦਰ। [22]ਕੇਵਡੇ। [23]ਜੇਹੀ।

*ਸਾਰੇ ਦੇਸ਼ਾਂ ਵਿਚ ਸਤਿਗੁਰੂ ਜੀ ਦੀ ਉੱਜਲ ਕੀਰਤੀ ਫੈਲ ਰਹੀ ਹੈ ਇਸ ਪੁਰ ਸਫੈਦ ਚੀਜ਼ਾਂ ਦੇ ਦ੍ਰਿਸ਼ਟਾਂਤ ਦੇਕੇ ਕਵੀ ਜੀ ਨੇ ਅਦਭੁਤ ਦਰਸ਼ਨ ਕਰਾਇਆ ਹੈ। ਕੀਰਤੀ ਦੀ ਉਪਮਾਂ ਉੱਜਲ ਦੇਣੀ ਕਵਿ ਸੰਕੇਤ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਉਂਵ ਵੇਦ ਪਦ ਸੰਸਕ੍ਰਿਤ ਵਿਚ ਨਿਰੇ 'ਵੇਦ ਪੁਸਤਕਾਂ' ਦੇ ਅਰਥ ਵਿਚ ਹੀ ਨਹੀਂ ਆਇਆ, ਦੇਖੋ ਰਿਗ ਵੇਦ:-

ਕੋਵਿਦੋ ਤਸਿ ਯੇਨ ਤ੍ਵੰ ਦੇਵ ਵੇਦ ਦੇਵੇ ਸ੍ਯਾਂ ਕੋਵਿਦੋ ਸਵਸੇਤਨ ਸ੍ਵਯੰ ਕੋਵਿਦੋ ਭੂਯ: ੩੫-੧੫-੩

ਹੇ ਸੁਭ ਗੁਣ ਕੋ ਦੇਨੇ ਹਾਰੇ ! ਜਗਦੀਸ਼੍ਵਰ (ਤ੍ਵਸ) ਆਪ (ਕੋਵਿਦ:) ਚਰਾਚਰ ਜਗਤ ਕੋ ਜਾਨਨੇਹਾਰੇ (ਅਸਿ) ਹੈਂ, ਸਭ ਜਗਤ ਕੋ (ਕੋਵਿਦ) ਜਾਨਤੇ ਹੋ, ਤਥਾ ਜਿਸ ਵਿਗਯਾਨ ਵਾ ਵੇਦ ਸੇ (ਕੋਵਿਦੇਨਸ੍ਯਾ) ਵਿਦਵਾਨੋਂ ਕੋ ਲੀਏ (ਕੋਵਿਦ:) ਪਦਾਰਥੋਂ ਕੋ ਜਾਨਨੇ ਵਾਲੇ। ਇਸੇ ਤਰ੍ਹਾਂ ਹੇਠ ਲਿਖੇ ਮੰਤਰਾਂ ਵਿਚ ਵੇਦ ਦੇ ਅਰਥ ਹੋਰ ਕੀਤੇ ਗਏ ਹਨ:-੧੨-੬੪, ੩੨-੧੦; ੧੭-੨੭, ੨੩-੫੮,੨੩-੬੦,੩੧-੧੮,੩੨-੯,੪੦- ੧,੪੦-੧੪।

ਮਾਲਤੀ[1] ਸੀ ਫੂਲੀਆ। ਮੱਕੇ ਮੈਂ ਮੰਦਾਰ ਸੀ[2],ਮਦੀਨੇ ਹੈ ਮਯੰਕ[3] ਸਮ, ਕੰਬੁ[4] ਜੈਸੀ ਕਾਸ਼ਮੀਰ ਭਲੀ ਭਾਂਤਿ ਝੂਲੀਆ। ਪਾਰਦ ਸੀ[5] ਬਗ਼ਦਾਦਿ, ਨਾਰਦ[6] ਸੀ ਭੱਖਰਾਦਿ, ਰੀਗਾ ਕੈਸੀ ਧਾਰ ਭਈ ਰੀਗ ਜੂ ਕੇ ਕੂਲੀਆ[7]। ਚੌਰ ਜੈਸੀ ਚਾਰੋਂ ਦਿਸਿ ਸੋਹੈ ਸਭਿ ਸੀਸ ਪਰ, ਸਾਤਦੀਪ ਮੱਧ ਮੈਂ ਮਰਾਲ ਪਾਂਤਿ[8] ਫੂਲੀਆ ॥ ੫੭ ॥ ਅਮਲ ਕਮਲ ਜੈਸੀ ਕਾਂਸ਼ੀ ਮੈਂ ਬਿਰਾਜਮਾਨ, ਸੁਧਾ[9] ਸਮ ਸੁਧਾਸਰ[10], ਦਿੱਲੀ ਦੂਧ[11] ਸੋਹੀਏ। ਜੌਨ[12] ਜੈਸੀ ਜੋਧ ਪੁਰ, ਸ਼ੇਸ਼[13] ਸੀ[14] ਸੁਮੇਰੁ ਪਰ, ਚੰਦਨ ਸੀ ਚੀਨ ਔ ਮਚੀਨ ਮਾਂਹਿ ਜੋਹੀਏ[15]। ਨਿਪਾਲ ਮੈਂ ਨਿਹੱਕਸੀ[16],ਕਮਾਊ[17] ਮੈਂ ਕਪਾਸ[18] ਸੀ,ਹਿਸਾਰ ਕੋਟ ਹਿਮ[19] ਸੀ[20] ਸੁਖਦ[21] ਅਵਰੋਹੀਏ[22]। ਆਠੋਂ ਦਿਗਪਾਲਨ[23] ਕੇ ਦਸਨ[24] ਪੈ ਜਾਇ ਟਿਕੀ, ਜਹਾਂ ਤਹਿੰ ਦੇਖੀਏ ਸਭਿਨਿ ਮਨ ਮੋਹੀਏ॥ ੫੮ ॥ ਲਖਨਊ ਸਾਰਦ[25] ਸੀ[26],ਲਵਪੁਰਿ[27] ਵਾਰਿਦ[28] ਸੀ,ਹਾਜੀ ਪੁਰਿ ਹੰਸਨੀ ਸੀ, ਰੂਪਾ[29] ਰੂਮ[30] ਜਾਨਿਯੇ। ਕਰਿਕਾ[31] ਔਰਾਕ[32], ਉਡਗਨ ਸੀ[33] ਔਰਾਨ[34] ਰੂਰੀ, ਫਟਕ[35] ਸੀ ਫਰਕਾਬਾਦ, ਬਿਸਦ[36] ਬਖਾਨਿਯੇ[37]।ਉਦਧਿ ਬੰਦਰ[38] ਮੱਧ-ਉਦਧਿਸੀ[39] ਫੈਲ ਰਹੀ, ਕੂਲ[40] ਸੁ ਕਲਿੰਦਰੀ[41] ਕੇ ਕੁੰਦ ਸੀ[42] ਪ੍ਰ. ਨਿਯੇ[43]। ਕੌਡੇਸੀ[44] ਕਲਿੰਜਰ[45], ਸਭਿਨਿ ਮੁਖ ਰਦਨ[46] ਸੀ[47] ਨਾਨਕ ਕੀ ਕੀਰਤਿ ਸੰਤੋਖ ਸਿੰਘ ਗਾਨਿਯੇ[48] ॥ ੫੯ ॥ ਦੋਹਰਾ ॥ ਦਸ ਦਿਸ਼ ਹਿੰਦੂ ਤੁਰਕ ਮਹਿੰ ਘਰ ਘਰ ਦੇਸ਼ ਬਿਦੇਸ਼। ਫੁਲਵਾਰੀ ਫੂਲੀ ਜੁਹੀ[49] ਮਲਿਕਾ-ਸੁਮਨ ਬਿਸ਼ੇਸ਼[50]॥੬੦॥ਚੌਪਈ॥ਅਵਰ ਨਰਨ ਸਰ* ਜਨਮ ਸੁ ਧਾਰੇ[51]।ਜੋ

---

[1]ਇਕ ਦਿੱਟਾ ਫੁੱਲ। [2]ਕਲਪ ਬ੍ਰਿੱਛ ਜੇਹੀ। [3]ਚੰਦਰਮਾਂ। [4]ਸੰਖ। [5]ਪਾਰੇ ਵਰਗੀ। [6]ਨਾਰਦ ਦਾ ਰੰਗ ਚਿੱਟਾ ਹੈ। [7]ਰੀਗਾ ਕਿਨਾਰੇ। [8]ਹੰਸਾਂ ਦੀ ਪੰਕਤੀ (ਵਾਂਗੂ)। [9]ਅੰਮ੍ਰਿਤ। [10]ਸ੍ਰੀ ਅੰਮ੍ਰਿਤਸਰ ਵਿਚ। [11]ਦੁੱਧ ਵਰਗੀ। [12]ਚਾਂਦਨੀ। [13]ਸ਼ੇਸ਼ ਨਾਗ। [14]ਜੇਹੀ। [15]ਵੇਖੀਦੀ ਹੈ। [16]ਹੀਰੇ ਜੇਹੀ। [17]ਪਹਾੜ ਹੈ (ਅ) ਕਾਮਰੂਪ। [18]ਕੁਪਾਹ। [19]ਬਰਫ। [20]ਜੇਹੀ। [21]ਸੁਖ ਦੇਣੇ ਵਾਲੀ। [22]ਵੇਖੀਦੀ ਹੈ। [23]ਦਿਸ਼ਾਪਾਲ ਹਾਥੀਆਂ। [24]ਦੰਦਾਂ। [25]ਸਰਸੁਤੀ। [26]ਜੇਹੀ। [27]ਲਾਹੌਰ। [28]ਬੱਦਲ। [29]ਚਾਂਦੀ ਜੇਹੀ। [30]ਰੂਮ ਵਿਚ। [31]ਗੜਾ। [32]ਇਕ ਵਲੈਤ ਰੂਮ ਵਿਚ। [33]ਤਾਰਿਆਂ ਵਰਗੀ। [34]ਈਰਾਨ। [35]ਬਲੋਰ। [36]ਉੱਜਲ। [37]ਕਹੀਦੀ ਹੈ। [38]ਸਮੁੰਦਰ ਦੇ ਬੰਦਰਾਂ ਤੇ। [39]ਖੀਰ ਸਮੁੰਦਰ ਵਰਗੀ। [40]ਕਿਨਾਰੇ। [41]ਜਮਨਾਂ ਨਦੀ ਦੇ। [42]ਰਵੇਲ(ਮਰਤਬਾਨ) ਵਰਗੀ। [43]ਜਾਣ ਲਵੋ। [44]ਸੁਫੈਦ ਕੋਡੀ ਜੇਹੀ। [45]ਇਕ ਦੇਸ਼ ਦਾ ਨਾਮ। [46]ਸਾਰਿਆਂ ਦੇ ਮੂੰਹ ਵਿਚ ਦੰਦਾਂ (ਵਰਗੀ ਚਿਟੀ)। [47]ਜੇਹੀ। [48]ਗਾਈ ਹੈ। [49]ਚਿਟੇ ਰੰਗ ਦਾ ਇਕ ਨਿੱਕਾ ਚੰਬਾਰ [50]ਮਾਲਤੀ ਫੁਲ ਤੋਂ ਵੱਧ (ਸੁਹਣੀ)। [51](ਗੁਰੂ ਜੀ ਨੇ) ਧਾਰਿਆ ਸੀ ਜਨਮ। *ਪਾ:--ਸਮ।

ਐਸੇ ਕਹਿੰ ਸੋ ਕੂੜਿਆਰੇ। ਸੋ ਨਾਨਕ ਕੋ ਜਾਨਤਿ ਨਾਹੀ।ਕੈ[1] ਗੁਰ ਨਿੰਦਕ ਨਿੰਦਾ ਪ੍ਰਾਹੀ[2] ॥ ੬੧ ॥ ਜੀਵਤਿ ਦੁਖ ਪਾਵਹਿੰ ਨਰ ਸੋਇ। ਮੂਏ ਨਰਕ ਪਰਾਪਤਿ ਹੋਇ। ਨਹਿੰ ਜਾਨਹਿੰ ਕਹਿਤੇ ਜੋ ਭੂਲੇ[3]। ਅਬ ਸੁਨਿ ਸੋ ਹੋਵਹਿ ਅਨਕੂਲੇ[3]' ॥ ੬੨ ॥ ਦੋਹਰਾ ॥ ਸੁਨਿ ਸ਼ੋਭਨ ਸੁਖ ਪਾਇ ਮਨ, ਕੀਨੋ ਬਹੁਰ ਸੰਦੇਹ।ਵਧੀ ਰਿਦੇ ਮਹਿੰ ਲਾਲਸਾ ਕਥਾ ਸੁਨਨਿ ਪਰ ਜੋਹ[4] ॥੬੩॥ ਚੌਪਈ॥ ਅਸ ਬਿਧਿ ਸ਼ੋਭਨ ਬਚਨ ਉਚਾਰੇ। 'ਸੁਨਹੁ ਕਵੀ ਇਵ ਗ੍ਰੰਥ ਮਝਾਰੇ। ਤੂੰ ਤਾਂ ਜਨਕ* ਰਾਜ ਅਵਤਾਰਾ। ਇਹ ਬਿਧਿ ਲਿਖਨੋ ਵਾਕ ਸੁਖਕਾਰਾ ॥੬੪॥ ਗੁਰੂ ਗ੍ਰੰਥ ਕੀ ਸਾਖੀ[5] ਪਾਵੈਂ। ਤੌ ਹਮਰੋ ਸੰਦੇਹ ਮਿਟਾਵੈ। ਜਾਂ ਕੇ ਬਚਨ ਅਮੋਲ ਅਡੋਲਾ। ਸੁਖਦਾ ਮੰਗਲ ਮੂਲ ਅਤੋਲਾ' ॥੬੫॥ਸੁਨਿ ਕਰਿ ਕਵੀ ਗ੍ਰੰਥ ਕੀ ਗਾਥਾ। ਕਰਿ ਉਰ ਹਰਖ ਕਹਤਿ ਭਿਨ ਸਾਥਾ। 'ਧੰਨ ਗਿਰਾ[6], ਮਤਿ ਧੰਨ ਤੁਮਾਰੀ। ਜਾਂਤੇ ਮਨ ਮਹਿੰ ਸਮਝ ਉਚਾਰੀ ॥ ੬੬ ॥ ਕਹਤਿ ਮਹਿਤ ਕੀ ਮਹਿਤਹਿ ਸਾਖੀ[7]। ਨਹੀਂ ਅਲਪ[8] ਤੇ ਜਾਵਹਿ ਭਾਖੀ। ਸ੍ਰੀ ਨਾਨਕ ਇਤਿਹਾਸ ਪੁਨੀਤਾ। ਗ੍ਰੰਥ ਅਨੁਸਾਰ ਕਥੀ ਮੈਂ ਰੀਤਾ॥੬੭॥ ਪੁਨ ਗੁਰੁਦਾਸ ਭਯੋ ਜੋ ਭਾਈ। ਕਛੁਅਕ ਕੀਨਿ ਜਿ[9]† ਗੁਰੂ ਵਡਾਈ।

[1]ਜਾਂ। [2]ਆਖਦੇ ਹਨ। [3]ਜੋ (ਮਹਿੰਮਾ) ਜਾਣਦੇ ਨਹੀਂ ਤੇ ਭੁੱਲਕੇ ਕਹਿ ਬੈਠਦੇ ਹਨ ਓਹ ਹੁਣ ਸੁਣਕੇ ਅਨਕੂਲ ਹੋ ਜਾਣਗੇ। [4]ਜਿਨ੍ਹਾਂ ਦੀ। [5]ਉਗਾਹੀ। [6]ਬਾਣੀ। [7]ਬੜੇ ਪੁਰਖ ਦੀ ਸਾਖੀ ਵਡੇ ਪੁਰਖ ਹੀ ਕਹਿੰਦੇ ਹਨ। [8]ਛੋਟੇ। [9]ਜਿਸ ਨੇ।

*ਜਨਕ ਤੋਂ ਮੁਰਾਦ ਇਥੇ ਤੱਤਦਰਸ਼ੀ ਮਹਾਤਮਾ, ਜੀਵਨ ਮੁਕਤ ਤੋਂ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼੍ਰੀ ਗੁਰੂ ਜੀ ਨੇ ਜਨਕ ਦੇ ਅਰਥ ਆਪ ਹੀ ਅਪਣੇ ਮੁਖਾਰਬਿੰਦ ਤੋਂ ਐਉਂ ਉਚਾਰੇ ਹਨ:—

'ਜਨਕੁ ਸੋਇ ਜਿਨਿ੍ ਜਾਣਿਆ ਉਨਮਨਿ ਰਥੁ ਧਰਿਆ ॥' ਅਰਥਾਤ—ਜਨਕ ਉਹ ਹੈ ਜੋ ਗਯਾਨਵਾਨ ਅਰ ਬ੍ਰਿਤਿ ਨੂੰ ਤੁਰੀਆ ਪਦ ਵਿਚ ਰਖਦਾ ਹੈ।

ਜਨਕ ਸੀਤਾ ਜੀ ਦੇ ਪਿਤਾ ਦਾ ਨਾਮ ਬੀ ਸੀ, ਸੋ ਰਾਜਾ ਅਰ ਗਯਾਨੀ ਸੀ। ਅਸਲ ਵਿਚ ਜਨਕ ਇਕ ਰਾਜੇ ਦਾ ਨਾਮ ਨਹੀਂ, ਇਹ ਇਕ ਲਕਬ ਸੀ ਜੋ ਮਿਥਲਾ ਦੇ ਰਾਜਿਆਂ ਦੀ ਇਕ ਲੜੀ ਦਾ ਸੀ। ਇਨ੍ਹਾਂ ਵਿਚ ਇਕ ਯਾ ਕਈ ਬ੍ਰਹਮ ਗਯਾਨੀ ਹੋਏ। ਉਵ ਵੀ 'ਜਨਕ ਅਵਤਾਰ' ਕਹਿਣ ਤੋਂ ਮੁਰਾਦ ਕੇਵਲ ਕਿਸੇ ਨੂੰ 'ਰਾਜ ਯੋਗੀ' ਕਹਿਣ ਤੋਂ ਹੁੰਦੀ ਹੈ, ਜਿਵੇਂ 'ਹਾਤਮ ਦਾ ਅਵਤਾਰ' ਕਹਿਣ ਤੋਂ 'ਹਾਤਮ ਦੀ ਜੂਨ ਪਲਟੀ', ਮੁਰਾਦ ਨਹੀਂ ਹੁੰਦੀ, ਪਰ ਇਸ ਦਾ ਅਰਥ ਕੇਵਲ 'ਸਖੀ' ਹੁੰਦਾ ਹੈ। ਕਵੀ ਜੀ ਨੇ ਆਪ ਬੀ ਅੱਗੇ ਅੰਕ ੭੬ ਤੋਂ ੭੮ ਵਿਚ ਇਹੋ ਉਤਰ ਦਿੱਤਾ ਹੈ।

†ਪਾ:—ਕਛੁ ਕੀਨ ਜਿਨ।

ਸ਼੍ਰੀ ਅਰਜਨ ਕੀ ਰਹਿਤਿ ਹਜੂਰਾ। ਸਿੱਖੀ ਅਧਿਕ ਪ੍ਰੇਮ ਬ੍ਰਤ ਪੂਰਾ ॥੬੯॥ ਸੁਨਿ ਗੁਰੁ ਅਰਜਨ ਜਿਹ ਕੀ ਬਾਨੀ। ਬਰ ਦੀਨੋ ਅਸਥਿਧਿ ਗਤਿਦਾਨੀ। ਪਢਹਿ ਪ੍ਰੇਮ ਕਰਿ ਕੈ ਸਿਖ ਜੋਊ। ਸਿੱਖੀ ਕੋ ਪ੍ਰਾਪਤਿ ਹ੍ਵੈ ਸੋਊ ॥੬੯॥ ਤਿਹ ਅਨੁਸਾਰ ਕਥੀ ਮੈਂ ਗਾਥਾ। ਤਿਹ ਕੀ ਸਾਖ ਸੁਨਹੁ ਹਿਤ ਸਾਥਾ। ਸ਼੍ਰੀ ਗੁਰੁ ਗੋਬਿੰਦ ਸਿੰਘ ਹਦੂਰੀ। ਮੰਨੀ ਸਿੰਘ ਭਯੋ* ਗਤਿ ਰੂਰੀ[1] ॥ ੭੦ ॥ ਜਿਹ ਸਿਰ ਲੌ[2] ਸਿੱਖੀ ਨਿਰਬਾਹੀ। ਤਿਹ ਅਨੁਸਾਰ ਕਥਾ ਮੈਂ ਪ੍ਰਾਹੀ[3]। ਪ੍ਰਿਥਮੈ ਸੁਨਹੁ ਗ੍ਰੰਥ ਕੀ ਸਾਖੀ। ਹਿਰਦੇ ਮਹਿੰ ਸ਼ਰਧਾ ਦਿਢ ਰਾਖੀ† ॥ ੭੧ ॥

[ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਕ]

ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥ ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥ ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥ ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥ ਨਾਨਕ ਕੁਲਿ ਨਿੰਮਲੁ ਅਵਤਰਿਉ ਅੰਗਦ ਲਹਣੇ ਸੰਗਿ ਹੁਅ ॥ ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥ ੨ ॥ ੧੬ ॥ [ਸਵਈਏ ਮਃ ੩ ਕੇ

....

ਸਤਜੁਗਿ ਤੈ ਮਾਨਿਓ ਛਲਿਓ ਬਲਿ ਬਾਵਨ ਭਾਇਓ ॥ ਤ੍ਰੈਤੈ ਤੈ ਮਾਨਿਓ ਰਾਮੁ ਰਘੁਵੰਸੁ ਕਹਾਇਓ ॥ ਦੁਆਪੁਰਿ ਕ੍ਰਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ ॥ ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥ ਕਲਿਜੁਗਿ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ॥ ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ॥ ੭ ॥ [ਸਵਈਏ ਮਃ ੧ ਕੇ

ਦੋਹਰਾ ॥ ਇਤਆਦਿਕ ਸ਼੍ਰੀ ਗ੍ਰੰਥ ਮੈ ਲਿਖੇ ਸਵੱਯੇ ਬ੍ਰਿੰਦ[4]। ਨਿਰੰਕਾਰ ਆਕਾਰ ਕੇ ਸ੍ਰੀ ਗੁਰੁ ਆਨੰਦ ਕੰਦ[5] ॥ ੭੨ ॥ ਚੌਪਈ ॥ ਮੁਹੁਰਮੁਹੁ ਸ੍ਰੀ ਗ੍ਰੰਥਹਿ[6] ਕਹਾ। ਸੋ ਤੁਮ ਸਾਚ ਕਿ ਝੂਠੋ ਲਹਾ[7]?। ਵਾਕ ਗ੍ਰੰਥ ਕੋ ਸਾਚ ਜੁ ਮਾਨਹਿ। ਨਾਨਕ ਹਰਿ ਅਵਤਾਰ ਪਛਾਨਹਿ ॥ ੭੩ ॥ ਸ਼੍ਰੀ ਅਰਜਨ ਕੋ ਰਹਤਿ ਅਗਾਰੀ। ਭਯੋ ਗ੍ਰੰਥ ਕੋ ਜੌਨ ਲਿਖਾਰੀ। ਤਾਂਕੀ ਕਹੀ ਸੁਨਹੁ ਅਬ ਸਾਖੀ। ਸ਼੍ਰੀ ਗੁਰੁਦਾਸ ਨਾਮ ਜਿਹੁੰ ਭਾਖੀ ॥੭੪॥ ਭਾਈ ਗੁਰਦਾਸੋ ਵਾਚ ॥

ਨਿਰੰਕਾਰੁ ਨਾਨਕ ਦੋਊ ਨਿਰੰਕਾਰਿ ਆਕਾਰ ਬਣਾਇਆ ।

---

[1]ਸੁੰਦਰ ਗਤੀ ਵਾਲਾ। [2]ਸਿਰ ਤਕ। [3]ਕਹੀ। [4]ਬਹੁਤ। [5]ਭਾਵ ਗੁਰੂ ਜੀ ਨਿਰੰਕਾਰ ਦਾ ਸਰੂਪ ਹੋਏ। [6]ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ। [7]ਸਮਝਿਆ ਹੈ। *ਪਾਃ—ਹੋਇਓ।

†ਕਵਿ ਜੀ ਦੱਸ ਰਹੇ ਹਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਭਾਈ ਗੁਰਦਾਸ ਜੀ, ਤੇ ਸਾਖੀ ਭਾਈ ਮਨੀ ਸਿੰਘ ਜੀ ਤੋਂ ਮੈਂ ਇਤਿਹਾਸ ਲੀਤਾ ਹੈ।

ਗੁਰੁ ਅੰਗਦ ਗੁਰੁ ਅੰਗ ਤੇ ਗੰਗਹੁੰ ਜਾਣੁ ਤਰੰਗ ਉਠਾਇਆ ।
ਅਮਰਦਾਸੁ ਗੁਰੁ ਅੰਗਦਹੁੰ ਜੋਤਿ ਸਰੂਪ ਚਲਤ ਵਰਤਾਇਆ । ਗੁਰੁ
ਅਮਰਹੁੰ ਗੁਰੁ ਰਾਮਦਾਸੁ ਅਨਹਦ ਨਾਦਹੁ ਸਬਦ ਸੁਣਾਇਆ ।
ਰਾਮਦਾਸਹੁੰ ਅਰਜਨ ਗੁਰੂ ਦਰਸਨ ਦਰਪਨਿ ਵਿਚ ਦਿਖਾਇਆ ।
ਹਰਿਗੋਬਿੰਦ ਗੁਰੁ ਅਰਜਨਹੁ ਗੁਰੁ ਗੋਬਿੰਦ ਨਾਉ ਸਦਵਾਇਆ । ਗੁਰੁ
ਮੂਰਤਿ ਗੁਰ ਸਬਦੁ ਹੈ ਸਾਧ ਸੰਗਤਿ ਵਿਚਿ ਪਰਗਟੀ ਆਇਆ ।
ਪੈਰੀ ਪਾਇ ਸਭ ਜਗਤ ਤਰਾਇਆ ॥੨੫॥ [ਵਾਰ ੨੪ ਅੰਕ ੨੫

ਚੌਪਈ ॥ ਔਰ ਲਿਖਜੋ ਬਹੁਤੇ ਇਸਥਾਨਾ[1]।ਪਢਿਕਰਿ ਗੁਨ[2] ਲੇਵਹੁ ਮਤਿਵਾਨਾ ! ਬਹੁਰ ਜਨਕ ਰਾਜਾ ਅਵਤਾਰਾ । ਐਸੇ ਲਿਖਿਓ ਗ੍ਰੰਥ ਮਝਾਰਾ ॥ ੭੫॥ ਸੋ ਉਪਮਾ ਹੈ ਤਿਹ ਕੀ ਦਈ । ਜੋਗ ਭੋਗ ਦੋਨੋ ਸਮ ਕਿਈ । ਜਿਉਂ ਗ੍ਰਿਹਸਤਿ ਮਹਿੰ ਜਨਕ ਉਦਾਸੀ । ਤਿਉਂ ਸ੍ਰੀ ਨਾਨਕ ਭੇ ਸੁਖਰਾਸੀ॥੭੬॥ ਇਸੀ ਹੇਤ ਤੇ ਦੂਸਰ ਚਰਨਾ । ਖੋਲ ਅਰਥ ਨੀਕੀ ਬਿਧਿ ਬਰਨਾ । ਰਹੇ ਜਗਤ ਜਲ ਪਦਮ[3]ਵਿਚਾਰ । ਯਾਤੇ ਕਰਿ ਲੀਜੈ ਨਿਰਧਾਰ[4]॥੭੭॥ਦੋਹਰਾ॥ ਅਤਿ ਉਦਾਰ ਇਹ ਨ੍ਰਿਪਤ[5] ਹੈ ਭਯੋ ਇੰਦ੍ਰ[6] ਅਵਤਾਰ । ਐਸੇ ਉਪਮਾ ਉਰ ਲਖੋ ਜਨਕਹਿ ਕੀ ਸੁਖਕਾਰ' ॥ ੭੮ ॥ ਸੁਨਿ ਸ੍ਰੋਤਾ ਹਰਖਤਿ ਭਏ ਮਨ ਸੰਦੇਹ ਮਿਟਾਇ।ਭਯੋ ਧਯਾਇ ਪੂਰਨਅਬੈ ਪਢਤਿ ਸੁਨਤਿ ਸੁਖਦਾਇ ॥੭੯॥ ਇਤਿ ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸ੍ਰੋਤਨ ਸੰਦੇਹ ਮਿਟਾਵਨ' ਪ੍ਰਸੰਗ ਬਰਨਨੰ ਨਾਮ ਸੈਂਤੀਸਮੋ ਧਯਾਇ ॥ ੩੭ ॥

੩੮. [ਗੁਰੂ ਨਾਨਕ ਮੰਗਲ। ਭਾਃ ਲਾਲੋ ਮਿਲਾਪ]

ਸ੍ਰੀ ਬਾਲਾ ਸੰਧੁਰੁ ਵਾਚ ॥ ਤੋਟਕ ਛੰਦ ॥ ਗੁਰੁ ਨਾਨਕ ਧਯਾਨ ਸਦਾ ਕਰਿਯੈ ॥ ਭਵ ਬੰਧਨ ਮੈਂ ਪੁਨਿ ਨਾ ਪਰਿਯੈ । ਸੁਖ ਸਾਗਰ ਰੂਪ ਉਜਾਗਰ ਜੋ । ਸਭਿ ਜੀਤਨ ਦੰਭਹਿ ਆਗਰ ਜੋ ॥੧॥ਦੁਖ ਦਾਰਿਦ ਦੋਖ ਨਿਕੰਦਨ ਹੈ । ਅਰਬਿੰਦ ਦੁਤੰ ਪਦ ਬੰਦਨ ਹੈ। ਸੁਖ ਕੰਦ ਮੁਕੰਦ ਗਯਾਨਘਨੰ। ਸ਼ਰਨਾਗਤਿ ਕੇ ਅਘ ਓਘ ਹਨੰ॥੨॥ਭਵ ਮੈਂ ਭਵ ਕਾਰਨ ਜਾਂਹਿ ਧਰਾ । ਅਬ ਚਾਹਿਤ ਤਾਂਹਿ ਸਪੂਰ ਕਰਾ । ਮਤਿਮੰਦ ਨਿਰੇ ਨਰ ਭੂਰ ਭਰਜੋ । ਪਿਖ ਕੈ ਹਰਿ ਕੀਰਤਿ ਸੋਤ ਕਰਜੋ ॥ ੩ ॥ ਤਿਹ ਊਪਰ ਪਾਰ ਪਰੇ ਨਰ ਸੋ । ਪਦ ਪੰਕਜ ਸੇਵਤਿ ਜੋ ਉਰਸੋਂ । ਗੁਰੁ ਰੂਪ ਬਿਖੈ ਨਿਤ ਧਯਾਨ ਧਰੈਂ । ਨਿਰਸੰਸ ਭਏ ਜਮ ਤੇ ਨ ਡਰੈਂ ॥ ੪ ॥

[1]ਥਾਈਂ। [2]ਵਿਚਾਰ । [3]ਕਵਲ ਪਾਣੀ ਵਿੱਚ ਜਿਵੇਂ । [4]ਨਿਰਨਾ । [5]ਰਾਜਾ । [6]ਇੰਦ੍ਰ ਦਾ ।

ਉਜਾਗਰ=ਪ੍ਰਸਿੱਧ । ਪ੍ਰਗਟ ।
ਆਗਰ=ਸ੍ਰੇਸ਼ਟ । (ਅ) ਸਮੂਹ, ਸਾਰੇ, ਖਾਣ, ਖਜਾਨਾ [ਸੰਸਃ, ਆਕਰ]
ਦੁਤੰ=ਸ਼ੋਭਾ । ਮੁਕੰਦ=ਮੁਕਤੀ ਦੇ ਦਾਤਾ ।
ਓਘ=ਸਮੂਹ । ਘਨੰ=ਬੱਦਲ । ਗਾੜ੍ਹਾ, ਨਿਰੰਤਰ ।
ਭਵਮੇ=ਸੰਸਾਰ ਵਿਚ । ਭਵ ਧਰਾ=ਅਵਤਾਰ ਲੀਤਾ ।
ਨਿਰੇ=ਨਰਕ । [ਸੰਸਃ, ਨਿਰਜ=ਨਰਕ] (ਅ) ਕੇਵਲ । ਤੁਕ ਦਾ ਦੂਸਰਾ ਅਰਥ ਇਉਂ ਹੈ:-(ਸੰਸਾਰ ਵਿਚ) ਖੋਟੀ ਮਤ ਵਾਲੇ ਬਹੁਤੇ ਲੋਕ ਹੀ ਨਿਰੇ ਭਰੇ ਪਏ ਹਨ ।
ਭੂਰ=ਬਹੁਤੇ । ਸੇਤ=ਪੁਲ ।

ਅਰਥ-(ਉਸ ਸ਼੍ਰੀ) ਗੁਰੂ ਨਾਨਕ (ਜੀ ਦਾ) ਧਯਾਨ ਸਦਾ ਕਰੀਏ ਜੋ ਪ੍ਰਸਿੱਧ ਸੁਖਾਂ ਦਾ ਸਮੁੰਦਰ ਹਨ, (ਅਤੇ) ਜੋ ਸਾਰੇ ਪਖੰਡਾਂ ਦੇ ਜਿੱਤ ਲੈਣੇ ਵਿਚ (ਸਭ ਤੋਂ) ਸ੍ਰੇਸ਼ਟ ਹਨ (ਤਾਂ ਜੋ) ਸੰਸਾਰ ਦੇ ਬੰਧਨਾਂ ਵਿਚ ਨਾ ਫਸੀਏ । ਦੁੱਖ ਦਲਿੱਦ੍ਰ ਤੇ ਦੋਸ਼ਾਂ ਨੂੰ ਦੂਰ ਕਰਨ ਵਾਲੇ ਹਨ, ਉਨ੍ਹਾਂ ਦੇ ਕਵਲਾਂ ਦੀ ਸ਼ੋਭਾ ਵਾਲੇ ਚਰਨਾਂ ਪਰ (ਮੇਰੀ) ਨਮਸਕਾਰ ਹੈ । ਜੋ ਸੁਖ ਦਾ ਮੂਲ ਤੇ ਮੁਕਤੀ ਦੇ ਦਾਤਾ, ਗਜਾਨ ਦੇ ਬੱਦਲ ਤੇ ਸ਼ਰਨ ਆਇਆਂ ਦੇ ਸਾਰੇ ਪਾਪ ਦੂਰ ਕਰਨ ਵਾਲੇ ਹਨ । ਜਿਸ ਕਾਰਣ ਕਰਕੇ (ਗੁਰੂ ਨਾਨਕ ਜੀ ਨੇ) ਸੰਸਾਰ ਵਿਚ ਅਵਤਾਰ ਲੀਤਾ, ਉਸ ਨੂੰ ਹੁਣ ਪੂਰਣ ਕਰਨਾ ਚਾਹੁੰਦੇ ਹਨ, ਇਹ ਦੇਖਕੇ ਕਿ ਖੋਟੀ ਮਤ ਵਾਲੇ ਪੁਰਖ ਬਹੁਤੇ ਨਰਕ ਵਿਚ ਭਰੇ ਗਏ ਹਨ (ਆਪ ਨੇ) ਹਰੀ ਦਾ ਕੀਰਤਨ ਰੂਪੀ ਪੁਲ ਬਣਾ ਦਿਤਾ, ਜੋ ਪੁਰਖ ਉਸ ਦੇ ਉਪਰ ਦੀ (ਲੰਘੇ) ਓਹ ਪਾਰ ਪਏ ਹਨ, ਜੋ (ਪੁਰਖ) ਦਿਲੋਂ ਚਰਨਾਂ ਕਮਲਾਂ ਨੂੰ ਪੂਜਦੇ ਹਨ, ਜੋ ਗੁਰੂ ਰੂਪ ਵਿਚ ਨਿਤ ਧਿਆਨ ਧਰਦੇ ਹਨ, ਓਹ ਨਿਰਸੰਸੇ ਹੋ ਗਏ ਹਨ (ਆਪਣੀ ਕਲਜਾਨ ਦੇ ਸੰਸੇ ਤੋਂ) (ਅਰ ਓਹ) ਜਮ ਤੋਂ (ਹੁਣ) ਨਹੀਂ ਡਰਦੇ ।

ਦੋਹਰਾ ॥ ਨਿਕਸੇ ਪੁਰਿ ਸੁਲਤਾਨ ਤੇ ਮਰਦਾਨਾ ਸੰਗਿ ਲੀਨ। ਕਮਲਾਨਨ ਤੇ ਬਚ ਭਨੇ ਸ਼੍ਰੀ ਗੁਰੁ ਪਰਮ ਪ੍ਰਬੀਨ॥੫॥ ਤੋਟਕ ਛੰਦ ॥'ਚਲਿਬੇ ਚਿਤ ਚਾਹਤਿ ਹੋ ਕਿਤ ਕੋ ? ਅਬ ਦੇਹੁ ਬਤਾਇ, ਚਲੈਂ ਤਿਤ ਕੋ[1]'। ਨਿਜਦਾਸ ਉਧਾਰਨ ਕਾਜ ਚਲੇ। ਬਹੁ ਮਾਨਵ ਕੇ ਜਿਨ ਦੁਖ ਦਲੇ ॥ ੬ ॥ ਦ੍ਰੁਵੈਯਾ ਛੰਦ॥ ਕਹਿ ਮਰਦਾਨਾ 'ਜਿਤ ਨਿਜ ਇੱਛਾ ਗੱਛਹੁ[2] ਸ੍ਰੁੱਛ ਸਰੀਰਾ[3] ॥ ਆਗੇ ਤਵ[4] ਪਾਛੈ ਹੌਂ ਚਲਿ ਹੌਂ ਸ਼੍ਰੀ ਪ੍ਰਭੁ ਗੁਨੀ ਗਹੀਰਾ[5]'।ਜਗ*ਗੁਰੁ ਕਹੈਂ 'ਏਮਨਾਵਾਦੁ ਏਕ

[1]ਉਧਰ ਨੂੰ । [2]ਚਲੋ । [3]ਹੇ ਸੁਹਣੇ ਸਰੀਰ ਵਾਲੇ। [4]ਅੱਗਾ ਤੁਸਾਂ ਦਾ । [5]ਹੇ ਗੁਣਾਂ ਦੇ ਸਮੁੰਦਰ ।
*ਪਾਃ-ਤਬ ।

ਨਗਰ ਉਰ ਲਖਿਯੋ[1]। ਤਹਿੰ ਤਖਾਨ ਇਕ ਲਾਲੋ ਬਸਈ ਚਲਹੁ ਪ੍ਰਾਕ[2] ਤਿਹ ਪਿਖਿਯੋ[3]' ॥ ੭ ॥ ਇਹ ਬਿਧਿ ਕਹਿ ਕਰਿ ਕਮਲ ਬਦਨ ਤੇ ਮੰਦਮੰਦ ਗਤਿ[4] ਜਾਏ। ਪਦਵੀ* ਮੈਂ[4] ਪਦ[5] ਪੰਕਜ ਸੁੰਦਰ, ਦਾਸ ਰਿਦੇ ਜੁ ਬਸਾਏ[6]। ਬਾਸੁਰ ਦਸ ਸਪਤਮ[7] ਮਹਿੰ ਪਹੁੰਚੇ ਨਗਰ ਏਮਨਾਵਾਦੂ। ਗਏ ਸਦਨ ਤਿਹ ਦੋਖ ਨਿਕੰਦਨ ਸੇਵਕ ਦਾ ਅਹਿਲਾਦੂ[8]॥ ੮ ॥ ਹੇਰਿ[9] ਮੁਖਾਰਬਿੰਦ ਭਾ ਠਾਂਢੋ, ਪਦ ਬੰਦਨ ਕਰਬੰਦੇ[10]। ਦਰਸ ਬਿਲੋਕਤਿ ਸ਼ਾਂਤਿ ਭਈ ਮਨ ਲਾਲੋ ਰਿਦੇ ਅਨੰਦੇ। 'ਚਿਤ ਕਰਤਾਰ ਨਿੱਤ ਹੈ ਤੋਕੋ ਬੈਸ[11] ਕਿਰਤਿ ਕੋ ਕਰਿਯੋ'। ਬੂਝਤਿ ਲਾਲੋ 'ਆਏ ਕਿਤ ਤੇ ? ਕਰੁਨਾ-ਸਦਨ ! ਉਚਰਿਯੋ ॥ ੯ ॥ ਬੇਸ ਅਪੂਰਬ ਰੂਪ ਅਨੂਪਮ ਮਧੁਰ ਮੁਖਰ[12]† ਗਤਿ ਦੈਨਾ। ਚੀਤ ਨਿਰੰਤਰ ਪ੍ਰੀਤਿ ਵਧੀ ਮੁਝ, ਹੇਰਤਿ ਹੋਵਤਿ ਚੈਨਾ'। ਕਹਿ ਨਾਨਕ 'ਪਰਦੇਸ਼ੀ ਹਮ ਹੈਂ, ਨਹੀਂ ਨਿਕੇਤੰ[13] ਨੇਰੈ। ਲਖਹੁ ਬੇਸ ਦਰ-ਵੇਸ਼ ਹਮਾਰੋ ਦੇਸ਼ ਬਿਦੇਸ਼ਨ ਹੇਰੈਂ[14]' ॥ ੧੦॥ ਛਪਯ ॥ 'ਦਰਸ਼ਨ ਪਰਸਤਿ ਮਿਟਤਿ ਕਲੁਖ[15], ਸ਼ੁਭ ਬਦਨ[16] ਬਿਰਾਜਹਿ[17]। ਜਨਮ ਮਰਨ ਭਵਮੱਧ[18] ਨਸ਼ਟ ਕਰਿ[19] ਭ੍ਰਮ[20] ਤਨ ਛਾਜਹਿ[21]। ਹਮ ਸਮ ਨਰ ਅਘ ਕਰਤਿ ਤਿਨਹਿ ਅਪਵਰਗ ਉਦਾਰਹਿ[22]। ਉਪਜਤਿ ਸੁਖ ਉਰ ਮੱਧ ਸੁਨਤਿ ਹਉਂ ਬਚਨ ਤਿਹਾਰਹਿ। ਸੁਖਕੰਦ ਮੁਕੰਦ ਸੁ ਸੰਤ ਹੋ ਨਾਮ ਉਚਾਰਨ ਨਿਜ ਕਰੋ। ਤੁਮ ਚਰਨ ਸ਼ਰਨ ਮਨ ਪਰਨ ਮਮ[23] ਕਰੁਨਾ ਕਰ[24] ! ਕਰੁਨਾ ਢਰੋ[25]' ॥੧੧॥ ਦੋਹਰਾ॥ ਬੋਲੇ ਸ਼੍ਰੀ ਮੁਖ ਸੋਂ ਬਚਨ 'ਜਾਨ ਜਾਹੁਗੇ ਆਪ। ਅਬ ਬੈਸਹੁ ਕ੍ਰਿਤ ਕੋ ਕਰੋ ਹਰਿ ਹਰਿ ਜਪਿਯੋ ਜਾਪ' ॥ ੧੨ ॥ ਦੁਵੱਜਾ ਛੰਦ ॥ [26]'ਪ੍ਰਗਟਯੋ ਤਪਾ ਏਕ ਸ਼੍ਰੀ ਨਾਨਕ ਭਾਸਤਿ ਹੋ ਤੁਮ ਸੋਊ। ਨਹਿੰ ਸਮਾਨ ਰਾਵਰਿ ਕੋ ਦੀਸਹਿ ਖੋਜੋ ਦਸ ਦਿਸ਼ ਜੋਊ। ਤੱਦਪਿ ਭੀ ਤੁਮਰੇ ਬਿਨ ਭਾਖੇ

---

[1]ਜਾਣੇਂ। [2]ਪਹਿਲਾਂ। [3]ਚਾਲੇ। [4]ਰਾਹ ਵਿਚ। [5]ਚਰਨ। [6](ਚਰਨ) ਜੋ ਦਾਸਾਂ ਦੇ ਦਿਲ ਵਿੱਚ ਵੱਸਦੇ ਹਨ। [7]ਸਤਾਰਾਂ। [8]ਅਨੰਦ ਦੇਣ ਹਾਰੇ। [9]ਭਾਵ ਲਾਲੋ ਵੇਖਕੇ। [10]ਹਥ ਜੋੜਕੇ। [11]ਬੈਠ। [12]ਮਿੱਠੇ ਵਚਨ। [13]ਘਰ। [14]ਵੇਖਨੇ ਹਾਂ। [15]ਪਾਪ। [16]ਮੁਖੜਾ। [17]ਪ੍ਰਕਾਸ਼ ਰਿਹਾ ਹੈ। [18]ਸੰਸਾਰ ਵਿੱਚ। [19]ਕਰਨਹਾਰਾ। [20]ਤੁਹਾਡਾ। [21]ਸਰੀਰ ਸ਼ੋਭ ਰਿਹਾ ਹੈ। [22]ਮੁਕਤੀ ਦੇਣ ਲਈ ਉਦਾਰ ਹੋ। [23]ਮੇਰਾ ਮਨ ਪਿਆ ਹੈ (ਅ) ਮੇਰੇ ਮਨ ਨੇ ਪਰਨਾ (ਆਸਰਾ ਲੀਤਾ ਹੈ)। [24]ਹੇ ਕਿਰਪਾ ਦੀ ਖਾਨ। [25]ਕਿਰਪਾ (ਕਰਕੇ) ਪਸੀਜੋ। [26]ਲਾਲੋ ਜੀ ਬੋਲੇ।

*ਪਾ:–ਪਦਮੀ। †ਪਾ:–ਬਚਨ।

ਨਹਿੰ ਆਵਤਿ ਪਰਤੀਤੂ' ।ਕਹਿ ਮਰਦਾਨਾ'ਜਾਨਹੁ ਸੋਊ, ਰਾਖਹੁ ਸ਼ਰਧਾ ਚੀਤੂ' ॥ ੧੩ ॥ ਸੰਕਰ ਛੰਦ ॥ ਸੁਨਿ ਕਰਿ ਕਹਤਿ ਭਯੋ ਬਚ ਲਾਲੋ 'ਕੌਨ ਵਰਨ ਤਵ ਨਾਮ। ਸਰਬ ਬ੍ਰਿਤਾਂਤ ਜਨਾਵਹੁ ਅਪਨਾ ਕਿਹ ਅਸਥਾਨੰ ਧਾਮ[੧]। 'ਮਰਦਾਨਾ ਲਖਿ[੨] ਨਾਮ ਹਮਾਰਾ ਬਿਚਰਤਿ ਇਨ ਕੇ ਸਾਥ। ਬੇਦੀ ਕੁਲ ਕੋ ਚੀਨ ਮਿਰਾਸੀ ਨਾਨਕ ਜੀ ਮਮ ਨਾਥ[੩]' ॥ ੧੪ ॥ ਦੁਵੱਯਾ-ਛੰਦ॥ਬੰਦ ਉਭੈ[੪] ਕਰ[੫] ਬੰਦਨ ਕੀਨੀ ਸੁਨਿ ਕਰਿ ਲਾਲੋ ਤਬ ਹੀ। ਸੀਸ ਧਰਸੋ ਪਦ ਪੰਕਜ ਊਪਰ ਪ੍ਰਾਪਤਿ ਨਿਸ਼ਚਾ ਜਬ ਹੀ। ਸਾਦਰ ਸੋ ਤਬ ਮੰਚ[੬] ਡਸਾਵਾ' ਬੈਸ ਗਏ ਤਿਹ ਕਾਲਾ। ਸੁਖ ਸਾਗਰ ਪੂਰਨ ਜਗਦੀਸ਼ਾ ਦਾਸਹਿੰ ਕਰਨ ਨਿਹਾਲਾ[੮] ॥ ੧੫ ॥ ਆਇਸੁ ਪਾਇ ਅਸਨ ਕਰਿਬੇ[੯] ਹਿਤ ਗਵਨਸੋ ਲਾਲੋ ਤਬਹੀ। ਬੂਝਤਿ ਭਾ[੧੦] ਮਰਦਾਨਾ ਬਹੁਰੋ 'ਹਮ[੧੧] ਸੋ ਕਹਿਯੋ[੧੨] ਸਭਿਹੀ । ਕੌਨ ਅਹੈ ਇਹ ਮਾਨਵ[੧੩] ਸ੍ਵਾਮੀ ਜਿਹ ਪਰ ਕਰੁਨਾ ਕੀਨੀ ? ਭਾਗ ਵਡੇ ਇਹ ਦੀਸਤਿ ਮੋਕਹੁ, ਬੁੱਧਿ ਭਗਤ ਮਹਿੰ ਭੀਨੀ' ॥ ੧੬ ॥ ਸੁਨਿ ਕਰਿ ਬਚਨ ਉਚਾਰੇ* ਸ਼੍ਰੀ ਮੁਖ 'ਚੀਨਹੁ ਸੈਤ ਸਰੂਪਾ। ਭਗਤਿ ਕਰਤਿ ਬੀਤੇ ਕੁਛ ਜਨਮਾ ਅਬ ਭੀ ਸਫਲ ਅਨੂਪਾ। ਨੌ ਬਿਧਿ ਭਗਤਿ ਅਹੈਂ ਮਰਦਾਨਾ ਜਾ ਮਹਿੰ[੧੪] ਏਕੋ ਹੋਈ। ਭਵ[੧੫] ਸਾਗਰ ਤਰ ਗਤਿ[੧੬] ਕੋ ਪਾਵੈ, ਨਹਿੰ ਲਖਿ[੧੭] ਸੰਸਾ ਕੋਈ' ॥ ੧੭ ॥ ਮਰਦਾਨਾ ਬੂਝਤਿ ਭਾ ਤਬਹੀ 'ਸਭਿ ਬਿਧਿ ਭਗਤਿ ਕਹੀਜੈ। ਜਿੰਹ ਕੇ ਕਰਤਿ ਪਰਮਗਤਿ ਪਾਵੈ ਭਵਜਲ ਭਲੇ ਤਰੀਜੈ'। ਸ੍ਰੀ ਮੁਖ ਭਨਤਿ ਭਏ ਤਿਹ ਕਾਲਾ 'ਸੁਨੀਏ ਭਗਤ ਪ੍ਰਕਾਰਾ। ਪ੍ਰਿਥਕ-ਪ੍ਰਿਥਕ[੧੮] ਹੌਂ ਭਾਖੋ ਸਭਿ ਹੀ ਜੇ ਹੈਂ ਭਗਤਿ ਅਚਾਰਾ[੧੯] ॥ ੧੮ ॥ (ੳ)† ਸਤ ਸੰਗਤ ਸਸ਼ੁਖਾ[੨੦]‡ ਕਰਨੀ ਮਿਲ ਤਿਹ ਕਾਲ[੨੧] ਬਿਤਾਵੈ[੨੨]। (ਅ) ਹਰਿ ਗੁਰੁ ਕੋ ਇਤਿਹਾਸ[੨੩] ਸੁਨੀਜੈ ਮਨ ਏਕਾਗਰ ਲਾਵੈ। (ੲ) ਪਦ ਅਰਬਿੰਦ[੨੪]

---

[੧]ਘਰ। [੨]ਜਾਣੋਂ। [੩]ਸੁਆਮੀ। [੪]ਦੋਵੇਂ। [੫]ਹੱਥ। [੬]ਪਲੰਘ। [੭]ਡਾਹਿਆ। [੮]ਨਿਹਾਲ ਕਰਨ ਵਾਲੇ। [੯]ਭੋਜਨ ਕਰਨ। [੧੦](ਗੁਰੂ ਜੀ ਤੋਂ) ਪੁਛਣ ਲਗਾ। [੧੧]ਮੈਨੂੰ। [੧੨]ਦਸੋ। [੧੩]ਮਨੁਖ। [੧੪]ਜਿਸ ਵਿਚ। [੧੫]ਸੰਸਾਰ। [੧੬]ਮੁਕਤੀ। [੧੭]ਨਾਂ ਜਾਣ। [੧੮]ਵਖੋ ਵਖ। [੧੯]ਕਰਮ। [੨੦]ਸੇਵਾ। [੨੧]ਸਮਾਂ। [੨੨]ਗੁਜ਼ਾਰੇ। [੨੩]ਕਥਾ। [੨੪]ਚਰਣਾਂ ਕਵਲਾਂ ਉੱਤੇ।

*ਪਾ:–ਉਬਾਚੇ।

†(ੳ). (ਅ) ੲ) ਆਦਿ ਨੋਂ ਅੱਖਰ ਅਸਾਂ ਭਗਤੀ ਦੀਆਂ ਭਾਂਤਾਂ ਅੱਡ ਅੱਡ ਸਮਝ ਆ ਜਾਣ ਲਈ ਲਾਏ ਹਨ।

‡ਪਾ:–ਸਸੁਖਾ।

ਮਲਿੰਦ ਕਰੈ ਮਨ[1] ਗੁਰੁ ਮੂਰਤਿ ਉਰ[2] ਧਯਾਨਾ। (ਸ) ਪ੍ਰੇਮ ਸਹਿਤ ਗੁਨ ਗਾਵਹਿ ਮੁਖ ਸੋਂ* ਪੁਲਕਾਵਲ[3] ਤਨ[4] ਆਨਾ[5] ॥ ੧੯ ॥ (ਹ) ਦਮ[6] ਸਮ[7] ਭਾ ਬਿਰਕਤ ਕਰਮਨ ਤੇ ਸੁਰਗਾਦਿਕ ਤਜਿ ਚਾਹਾ[8]। (ਕ) ਪਰ[9] ਕੇ ਦੋਖ ਨ ਚੀਨਤਿ ਮਨ ਮੈਂ ਹਾਨ ਲਾਭ ਸਮ[10] ਤਾਹਾ[11]। (ਖ) ਛਲ ਬਿਹੀਨ ਸਭਿ ਹੀ ਤੇ ਹੋਵਨ ਹਰਖ ਸ਼ੋਕ ਨਹਿੰ ਆਵੈ। (ਗ) ਦ੍ਰਿੜ ਨਿਸ਼ਚਾ ਕਰਤਾਰ ਵਿਖੈ ਅਤਿ ਡੋਲ ਨ ਕਬਹੂੰ ਜਾਵੈ ॥੨੦॥ (ਘ) ਹਰਿ ਸਰੂਪ ਸਭਿ ਹੂੰ ਕੋ ਜਾਨੈ ਰਵਿਓ[12] ਸਭਿ ਕੇ ਮਾਂਹੀ। ਇਹ ਬਿਧਿ ਹੈ ਸੂਛਮ[13] ਕਰਿ ਵਰਨੀ[14], ਏਕ ਪਰਾਪਤਿ ਜਾਂਹੀ। ਕੁਲ ਸਮੇਤ ਤਰਿ ਹੈ ਭਵਸਾਗਰ,ਅਵਰ ਤਰੈਂ ਤਿਹ ਸੰਗਾ। ਭਗਤਿ ਕਰਤਿ ਮਾਯਾ ਨਹਿੰ ਮੋਹਹਿ ਰਾਚਹਿ ਹਰਿ ਕੇ ਰੰਗਾ' ॥੨੧॥ ਚੁਲਕਾ ਛੰਦ ॥ ਮਰਦਾਨਾ ਸੁਨਿ ਕਰ ਤਬੈ ਪਦ ਪਰ ਧਾਰਿ ਲਿਲਾਰ[15] ਅਲਾਵੈ[16]। 'ਸਤਿਬਚਨ ਤੁਮ ਕਹਿਤਿ ਹੋ ਜੇ ਭਵ ਕੇ ਦੁਖ ਦਾਰ†[17] ਮਿਟਾਵੈ'॥੨੨॥ ਦੁਵੱਯਾਛੰਦ ॥ ਇਤਨੇ ਮਹਿੰ ਲਾਲੋ ਤਹਿੰ ਆਵਾ ਇਹ ਬਿਧਿ ਕਹਯੋ ਸੁਨਾਈ। 'ਅਚਵਹ[18] ਅਸਨ[19] ਚਲਹੁ ਸ਼੍ਰੀ ਨਾਨਕ ਦੁਖ ਕੁੰਜਰ[20] ਮ੍ਰਿਗਰਾਈ ![21]। ਭਵ[22] ਬੰਧਨ ਪੰਨਗ ਜੇ ਗਰਸੇ[23] ਬੈਨਤੇਯ ਹੋ ਤਿਨ ਕੋ[24]।ਕਰਿਕਿਰਤਾਰਥਮੁਝਕਰੁਨਾਕਰਿ[25]ਆਨਨ ਪਾਇ ਅਸਨ ਕੋ'॥੨੩॥ ਸੁਨਿ ਕਰਿ ਸ਼੍ਰੀ ਮੁਖ ਬਚਨਾਂ ਭਾਖੇ 'ਆਨਹੁ[26] ਇਹ ਠਾਂ ਜਾਈ'। ਕਹਿ ਲਾਲੋ 'ਤੁਮਰੇ ਗਲ ਜੰਞੂ‡ ਵਹਿਰ[27] ਅਸਨ ਕਿਉਂ ਪਾਈ ? ਚੌਂਕੇ

---

[1]ਭੋਰਾ ਕਰੇ ਮਨ ਨੂੰ। [2]ਰਿਦੇ ਵਿਚ। [3]ਲੂੰ ਖੜੇ। [4]ਸਰੀਰ ਤੇ। [5]ਲੈ ਆਵੇ। [6]ਇੰਦ੍ਰੇ ਹੋਕਣੇ। [7]ਮਨ ਨੂੰ ਰੋਕਣਾ। [8]ਇੱਛਾ। [9]ਪਰਾਏ। [10]ਬਰੋਬਰ। [11]ਉਸ ਨੂੰ। [12]ਪੂਰਨ ਹੋ ਰਹਿਆ। [13]ਸੰਖੇਪ। [14]ਕਹੀ। [15]ਮੱਥਾ ਰੱਖਕੇ। [16]ਆਖਦਾ ਹੈ। [17]ਕਠਨ ਦੁਖ (ਅ) ਦੁਖ ਦਲਿੱਦ੍ਰ। [18]ਛਕੋ। [19]ਭੋਜਨ। [20]ਦੁਖ ਰੂਪੀ ਹਾਥੀ ਨੂੰ। [21]ਹੇ ਸ਼ੇਰ ਰੂਪੀ [22]ਸੰਸਾਰ। [23]ਸੱਪਾਂ (ਕਰਕੇ) ਜੋ ਗ੍ਰਸੇ ਹੋਏ ਹਨ। [24](ਤੁਸੀਂ) ਗਰੜ ਹੋ ਉਨ੍ਹਾਂ ਲਈ। [25]ਕਿਰਪਾ ਕਰਕੇ। [26]ਲਿਆਵੋ। [27]ਬਾਹਰ

*ਪਾ:—ਪ੍ਰਭੂ ਕੇ। †ਪਾ:—ਦਰਦ।

‡ਭਾਈ ਸਾਹਿਬ ਜੀ ਨੇ ਅਧਜਾ: ੩੭ ਦੇ ੬੪ ਤੋਂ ੭੧ ਅੰਕਾਂ ਵਿਚ ਦੱਸਿਆ ਹੈ ਕਿ ਸ਼੍ਰੀ ਗੁ: ਨਾਨਕ ਪ੍ਰਕਾਸ਼ ਗ੍ਰੰਥ ਓਹਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ਯ ਲੈਕੇ, ਭਾਈ ਗੁਰਦਾਸ ਜੀ, ਤੇ ਭਾਈ ਮਨੀ ਸਿੰਘ ਜੀ ਦੀ ਜਨਮ ਸਾਖੀ ਦੇ ਆਧਾਰ ਤੇ ਬਣਾਯਾ ਹੈ ਅਤੇ ਭਾਈ ਬਾਲੇ ਵਾਲੀ ਸਾਖੀ ਦਾ ਟਾਕਰਾ ਦੱਸਦਾ ਹੈ ਕਿ ਮੁੱਖ ਪ੍ਰੇ ਉਨ੍ਹਾਂ ਪਾਸ ਬਾਲੇ ਦੀ (ਵਿਗੜੀ ਹੋਈ) ਸਾਖੀ ਸੀ ਜਿਸ ਦੇ ਆਧਾਰ ਤੇ ਉਸਨੂੰ ਸੋਧਦੇ ਹੋਏ ਟੁਰੇ ਹਨ। ਸੋ ਇਨ੍ਹਾਂ ਵਿਚ ਕਿਤੇ ਭੀ ਇਸ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠਾਂ

ਅੰਦਰ ਚਲ ਕਰਿ ਜੇਵੋਂ[1] ਉੱਤਮ ਜਨਮ ਤੁਮਾਰਾ। ਜੋ ਇਹ ਠਾਂ ਮੰਗਵਾਵਹੁ ਸ੍ਵਾਮੀ! ਸੰਸੈ ਖੋਇ[2] ਹਮਾਰਾ' ॥ ੨੪ ॥ ਸ਼੍ਰੀ ਮੁਖ ਕਹਤਿ 'ਧਰਤਿ ਹੈ ਜਿਤਨੀ ਤਿਤਨੋ ਚੌਕਾ ਜਾਨੋਂ। ਸੱਚ ਰਤੇ ਸੇ ਸੂਚੇ ਹੂਏ ਮਨ ਕੋ ਭਰਮ ਮਿਟਾਨੋਂ'। ਸੁਨਿ ਕਰਿ ਲਾਲੋ ਬਿਕਸਜੋ ਤਬ ਹੀ ਆਨਜੋ ਭੋਜਨ ਧਾਈ। ਬਨੀ ਬਾਜਰੇ* ਕੀ ਸ਼ੁਭ ਰੋਟੀ ਸਰਖਪ ਸਾਕ[3] ਬਨਾਈ ॥ ੨੫ ॥ ਮਰਦਾਨੇ ਅਵਿਲੋਕ ਅਹਾਰਾ ਮਨ ਮਹਿੰ ਗਟੀ[4] ਵਿਚਾਰੀ। ਜਿਹ ਬਿਧਿ ਗੁਨੀ[5] ਸੁ ਜਾਨੀ ਸ਼੍ਰੀ ਗੁਰੁ ਅੰਤਰਜਾਮੀ ਸਾਰੀ। 'ਮਰਦਾਨੇ ਕਿਉਂ ਗਿਨਤੀ ਕੀਨੀ ਅਚਵਹੁ ਜਾਨਹੁ ਤਬਹੀ'। ਕਹਿ ਕਰਿ ਦੀਨੋ ਨਿਜ ਕਰਿ ਅਸਨਾ ਜੋ ਦਾਨੀ ਸੁਖ ਸਭਿ ਹੀ[6] ॥ ੨੬ ॥ ਮਰਦਾਨੇ ਤਬ ਪਾਯੋ ਕੌਰਾ[7] ਸੁਧਾ ਸ੍ਵਾਦ ਜਨੁ[8] ਆਯਾ। ਪਰਮ ਪੁਰਖ ਪੂਰਨ ਪਰਮਾਤਮ ਸ਼੍ਰੀ ਮੁਖ ਵਾਕ ਅਲਾਯਾ। 'ਅਸਨ ਬਨਜੋ ਹੈ ਕੈਸੇ ਸ੍ਵਾਦਾ? ਦੇਵਹੁ ਸੁਧ[9] ਮਰਦਾਨਾ!' ਮੁਸਕ ਮਨਾਕ[10] ਭਨੋ[11] ਬਚ ਐਸੇ 'ਕੈਸੇ ਕਰੋਂ ਬਖਾਨਾ ॥ ੨੭ ॥ ਸੁਨਜੋ ਸੁਧਾ ਪਸ਼ਯੰਤ[12] ਨ ਕਬਹੂੰ ਸਾਦ ਬਨਜੋ ਹੈ ਸੋਊ। ਅੰਤਰਜਾਮੀ ਜਾਨਹੁ ਤੁਮ

[1]ਛਕੋ। [2]ਦੂਰ ਕਰੋ। [3]ਸਰ੍ਹੋਂ ਦਾ ਸਾਗ। [4]ਗਿਣਤੀ। [5]ਸੋਚੀ। [6]ਭਾਵ, ਗੁਰੂ ਜੀ ਨੇ। [7]ਗ੍ਰਾਹੀ। [8]ਮਾਨੋਂ। [9]ਖਬਰ। [10]ਥੋੜਾ ਮੁਸਕ੍ਰਾ ਕੇ। [11]ਕਹੇ। [12]ਡਿੱਠਾ। *ਪਾ:—ਕੋਧਰੇ।

[ਪਿਖਲੇ ਪੰਨੇ ਦੀ ਬਾਕੀ ਟੂਕ ਇਹ ਹੈ]

ਪ੍ਰਸੰਗ ਵਿਖੇ 'ਜੰਞੂ' ਦਾ ਜ਼ਿਕਰ ਨਹੀਂ ਆਇਆ ਤੇ ਪੁਰਾਤਨ ਜਨਮ ਸਾਖੀ ਵਿਚ ਭੀ ਕਿਤੇ ਇਹ ਜ਼ਿਕਰ ਨਹੀਂ ਹੈ। ਪੋਥੀ ਮਹਿੰਮਾ ਪ੍ਰਕਾਸ਼ ਜੋ ਨਾਨਕ ਪ੍ਰਕਾਸ਼ ਤੋਂ ਪਹਿਲਾਂ ਦੀ ਬਣੀ ਹੋਈ ਹੈ, ਉਸ ਵਿਚ ਬੀ ਇਹ ਅੱਖਰ ਨਹੀਂ ਹਨ। ਭਾਈ ਬਾਲੇ ਵਾਲੀ (ਵਿਗਾੜੀ ਹੋਈ) ਜਨਮ ਸਾਖੀ ਵਿਚ ਕੇਵਲ ਇਤਨਾ ਲਿਖਿਆ ਹੈ:—

'ਭਾਈ ਲਾਲੋ ਰਸੋਈ ਤਯਾਰ ਕਰਕੈ ਸੱਦਣ ਆਇਆ, ਚਲੋ ਗੁਰੂ ਜੀ ਪ੍ਰਸ਼ਾਦ ਤਯਾਰ ਹੋਇਆ ਹੈ। ਗੁਰੂ ਨਾਨਕ ਜੀ ਕਹਿਆ, ਲਾਲੋ ਏਥੇ ਹੀ ਲੈ ਆਉ। ਲਾਲੋ ਕਹਿਆ ਜੀ ਚਉਕੇ ਚਲੋ ਤਾਂ ਗੁਰੂ ਨਾਨਕ ਜੀ ਕਹਿਆ, 'ਭਾਈ ਲਾਲੋ ਜਿਤਨੀ ਧਰਤੀ ਉਤਨਾਂ ਚਉਕਾ ਹੈ, ਭਾਈ ਲਾਲੋ ਅੱਗੇ ਪ੍ਰਸ਼ਾਦਿ ਆਣਿ ਰਾਖਿਆ'।

ਪਰੰਤੂ ਮਹਿੰਮਾ ਪ੍ਰਕਾਸ਼ ਤੇ ਹੋਰ ਜਨਮ ਸਾਖੀਆਂ ਵਿਚ ਇਤਨਾ ਬੀ ਜ਼ਿਕਰ ਨਹੀਂ ਕੀਤਾ, ਇਸ ਲਈ ਬੜਾ ਸੰਦੇਹ ਹੁੰਦਾ ਹੈ ਕਿ ਇਹ ਜ਼ਿਕਰ ਆਖੇਪਕ ਹੈ।

ਦੂਸਰਾ ਵਿਚਾਰ ਇਹ ਹੈ ਕਿ ਹਰ ਉਦਾਸੀ ਵਿਚ ਗੁਰੂ ਜੀ ਦੇ ਭੇਸ ਅਨੂਠੇ ਸਨ, ਜੋ ਇਕ ਕੌਤਕ ਮਾਤ੍ਰ ਸਨ। ਕਈ ਵੇਰ ਪਰਸਪਰ ਵਿਰੋਧੀ ਚਿੰਨ੍ਹ ਕਠੇ ਕਰ ਵਿਖਾਲਦੇ ਸਨ ਜੋ ਕਿਵੇਂ ਕਿਸੇ ਮਤ ਦੇ ਚਿੰਨ੍ਹ ਜਾਣਕੇ ਧਾਰਨ ਨਹੀਂ ਕੀਤੇ ਗਏ ਸਨ। ਵੇਖੋ ਅਧਜਾਯ ੫੭ ਅੰਕ ੨੩ ਦੀ ਹੇਠਲੀ ਟੂਕ। ਤੀਸਰੇ ਆਪ ਦਾ ਭੇਸ ਹੁਣ ਸਾਧੂ ਦਾ ਹੈ ਸਾਧ ਜੰਞੂ ਧਾਰਨ ਨਹੀ ਕਰਦਾ।

ਸਭਿ ਵਰਤਹਿ ਉਰ ਮਹਿੰ ਜੋਊ'। ਲਾਲੋ ਬਿਨੈ ਸੁਨਾਈ ਸੁਨਿ ਕੈ 'ਵਡਿ-ਧਨ ਕੀ ਵਡਿਆਈ। ਭਾਉ ਪੁਰਖ ਮੈਂ ਦੇਖਤਿ ਹਿਤ ਕਰਿ, ਅਸਨ ਵਿਚਾਰ ਨ ਕਾਈ ॥ ੨੮ ॥ ਦੋਹਰਾ ॥ ਭਾਜੀ ਲੀਨੀ ਬਿਦਰ ਕੀ ਦੁਰਜੋਧਨ ਤਜਿ ਰਾਜ। ਦਿਜਬਰ[1] ਕੇ ਤੰਦੁਲ[2] ਲਏ, ਬਿਰਦ ਗਰੀਬ ਨਿਵਾਜ ॥ ੨੯॥ ਜਾਤ ਭੀਲਨੀ ਨੀਚ ਕੇ ਜੂਠੇ ਲੀਨੇ ਬੇਰ। ਕੇਵਲ ਭਾਵ ਸੁਭਾਵਈ ਗੁਨ ਅਵਗੁਨ ਨਹਿੰ ਹੇਰ[3]*'॥ ੩੦ ॥ ਦੁਵੱਯਾ ਛੰਦ ॥ ਬਿਗਸੇ ਸ਼੍ਰੀ ਨਾਨਕ ਮੁਖਭਾਖੀ 'ਸੁਧਾ ਅਸਨ ਮਹਿੰ ਪਾਵਾ। ਇਸ ਮਹਿੰ ਤੇ ਆਵਤਿ ਅਸ ਸਾਦਾ ਭੋਜਨ ਭਲੋ ਬਨਾਵਾ'। ਹਾਥ ਬੀਦਿ ਅਭਿਬੰਦਤਿ[4] ਲਾਲੋ ਪਦ ਅਰਬਿੰਦ ਮੁਕੰਦਾ। 'ਜਨਮ ਜਨਮ ਕੇ ਕਲਿਮਲ ਖੋਏ ਭਵ ਬੰਧਨ ਕਰਿ ਮੰਦਾ[5]'॥ ੩੧॥ ਸ੍ਰੈਯਾ ॥ ਆਜ ਕਿਧੌ ਕਿਰਤਾਰਥ ਮੋਕਹੁ ਸ਼੍ਰੀ ਗੁਰੁ ਨਾਨਕ ਭੋ[6] ਗਤਿਦਾਈ ! ਕੂਪ ਵਿਖੈ ਹਮ ਬੂਡਤਿ ਥੇ' ਕਰੁਨਾ ਕਰਿਕੈ ਤੁਮ ਲੀਨ ਬਚਾਈ। ਪੂਰਨ ਰੂਪ ਪਰਾਤਮ[7] ਹੋ, ਨਿਜ ਦਾਸਨ ਕੇ ਨਿਤ ਹੋਤਿ ਸਹਾਈ'। ਯੌਂ ਕਹਿਕੈ ਪਦ ਕੋ ਗਹਿਕੈ ਅਤਿ ਦੀਨਤਿ ਸੋਂ ਤਿਨ ਗ੍ਰੀਵ[8] ਨਿਵਾਈ ॥ ੩੨ ॥ ਊਪਰ ਸੀਸ ਉਠਾਵਹਿ ਨਾ, ਜਬ ਸ੍ਰੀ ਗੁਰੁ ਹਾਥ ਧਰਾ ਸਿਰ ਤਾਂਹੀ। ਛੂਵਤਿ ਹਾਥ ਕਪਾਟ[10]† ਖੁਲੇ ਤਿਹੁੰ ਲੋਕਨ ਕੀ ਸੁਧਿ ਭੀ ਮਨ ਮਾਂਹੀ। ਪੰਕਜ ਪਾਨ[11] ਮੁਕੰਦ[12] ਕੇ ਲਾਗਤਿ ਭਾ ਜੁ ਅਨੰਦ[13] ਨ ਜਾਇ ਸੁ ਪ੍ਰਾਹੀ[14]। ਪੂਰਨ ਸੋਂ ਮਿਲ ਪੂਰਨ ਭਾ, ਭਵ[15] ਪੂਰਨ ਆਤਮ ਹੀ ਦਰਸਾਈ[16] ॥ ੩੩ ॥ ਦਿਨ ਤੀਨ ਰਹੇ ਤਿਹ ਭੌਨ ਵਿਖੈ, ਭਲਿ ਭਾਂਤਿ ਦਲੇ ਦੁਖ, ਕੀਨ ਨਿਹਾਲਾ। ਮਨ ਚੀਨ ਲਈ ਮਹਿਮਾ ਗੁਰ ਕੀ, ਪਦ-

---

[1]ਭਾਵ ਸੁਦਾਮੇ ਦੇ। [2]ਚਾਵਲ। [3]ਨਹੀਂ ਵੇਖਦੇ। [4]ਨਮਸਕਾਰ ਕਰਦਾ ਹੈ। [5]ਨਾਸ਼। [6]ਹੇ। [7]ਡੁਬਦੇ ਸੀ। [8]ਪਰਮਾਤਮਾ। [9]ਗਿੱਚੀ। [10]ਤਖਤੇ, ਪਰਦੇ, ਛੋੜ। [11]ਕਵਲ ਹਥ। [12]ਗੁਰੂ ਜੀ ਦੇ। [13]ਜੋ ਹੋਯਾ ਅਨੰਦ। [14]ਉਹ ਕਿਹਾ ਨਹੀਂ ਜਾਂਦਾ। [15]ਸੰਸਾਰ ਵਿਚ। [16]ਦਿਸਦਾ ਹੈ।

*ਦ੍ਰਿਸ਼ਟਾਂਤ ਲਈ ਬੀਤ ਚੁਕੇ ਜੁੱਗਾਂ ਦੇ ਭਗਤਾਂ ਦੀ ਭਗਤੀ ਪਰ ਸਮੇਂ ਸਮੇਂ ਦੇ ਪ੍ਰਗਟ ਮਹਾਂ ਪੁਰਖਾਂ ਦੀ ਗਰੀਬ ਨਿਵਾਜਤਾ ਦੱਸੀ ਹੈ।

†ਮਾਨੁੱਖ ਤੇ ਸਾਈਂ ਦੇ ਵਿਚਕਾਰ ਜੋ ਪੜ੍ਹਦੇ ਹਨ ਉਹੋ ਤਖਤੇ ਹਨ, ਗੁਰਬਾਣੀ ਵਿਚ ਉਨ੍ਹਾਂ ਦਾ ਨਾਮ ਆਸਾ ਤੇ ਅੰਦੇਸਾ ਹੈ। ਯਥਾ:-

'ਆਸਾ ਅੰਦੇਸਾ ਦੁਇ ਪਟ ਜੜੇ ॥' [ਜਪੁਜੀ ਮ: ੧

ਪੰਕਜ ਸੇਵ ਕਰੈਂਤਿ ਬਿਸਾਲਾ। ਲਿਵਲਾਗਿ ਅਨਾਹਦ ਕੀ ਧੁਨਿ* ਸੋਂ, ਬਿਨਸੈ ਭਵਬੰਧਨ ਔ ਜਮਜਾਲਾ। ਪੁਨਿ ਆਨ ਸਥਾਨਹਿ[1] ਜਾਵਨ ਕੀ ਮਨ ਮਾਹਿ[2] ਠਟੀ[3] ਬਿਧਿ ਰੂਪ ਕ੍ਰਿਪਾਲਾ[4] ॥ ੩੪ ॥ ਦੋਹਰਾ ॥ ਮਰਦਾਨੇ ਸੋਂ ਬੂਝਹੀ 'ਕਿਤ ਚਲਿਬੇ ਕੀ ਚਾਹਿ ?। ਹੋਤ ਭਗਤਿ ਵਿਸਤਾਰ ਕੋ[5],ਆਨ ਕਾਜ ਕਛੁ ਨਾਂਹਿ' ॥ ੩੫ ॥ਸ੍ਰੈਯਾ ॥[6] 'ਭੋ ਪ੍ਰਭੁ ਜੀ ! ਤੁਮ ਅੰਤਰ ਕੀ ਗਤਿ ਜਾਣਨਹਾਰ ਅਹੋ ਮਮਰਾਈ[7]। ਬੂਝ ਲਯੋ ਮਨ ਮੋਰ ਮਨੋਰਥ, ਹੈ ਜਿਤ ਚਾਹਿ ਚਲੋ,ਤਿਹ ਜਾਈ। ਨਿੰਦ ਕਰੈਂ ਬਿਨ ਬਿੰਦ[8] ਇਹਾਂ ਨਰ ਮੰਦਮਤੀ ਗਤਿ ਪੰਥ ਭੁਲਾਈ[9]। ਜੋ ਤੁਮਰੇ ਉਰ ਸੋ ਤੁਮ ਜਾਨਹੁ, ਮੋ ਉਰ ਲਾਗਤਿ ਹੈ ਦੁਖਦਾਈ'॥੩੬॥ਸ਼੍ਰੀ ਮੁਖ ਤੇ ਪੁਨਿ ਬੈਨ ਭਨੇ'ਅਬਿ ਲੋਯ ਬਿਦਾ ਗਵਨੈਂ ਮਰਦਾਨਾ। ਹੋਤਿ ਭਲੋ ਰਹਿਬੋ ਤਹਿੰਹੀ ਸਤਿਸੰਗਤਿ ਕੋ ਮਿਲਬੋ ਜਿਹ ਥਾਨਾ[10]।ਮਾਨਵ ਦੇਖਿ ਦੁਖੈਂ ਦੁਸ਼ਟਾਤਮ ਧਾਮ ਰਹੈ ਸਿਖਜਾਨ ਸੁਜਾਨਾ[11]। ਦੇਸ਼ ਬਿਦੇਸ਼ਹਿਂ ਸੈਲ ਕਰੈਂ ਦਰਵੇਸ਼ਿ ਕੋ ਬੇਸ' ਭਨੈ ਸੁਖਦਾਨਾ[12]। ॥ ੩੭ ॥ ਦੁਵੱਜਾ ਛੰਦ॥ ਕਹਿ ਮਰਦਾਨਾ 'ਜਾਵੋਂ ਦਿਸ† ਜਿੰਹ ਮੁਝ ਪਿਖ ਇਉਂ ਨਰ ਪ੍ਰਾਹੀ[13]।–ਇਹ ਆਵਤਿ ਹੈ ਛੂਮ ਤਿਸੀ ਕੋ ਜੋ ਜਗ ਭਯੋ ਕੁ-ਰਾਹੀ–।ਸੁਨਿਕਰਿ ਰਿਸ ਆਵਤਿ ਹੈ ਮਨ ਮੈਂ,ਰਹੋ ਨ,ਕਰਹੁ ਪਯਾਨਾ[14]। ਬਿਕਸ ਕਪੋਲਨ ਤੇਇਉਂ ਭਾਖੀ[15],'ਪ੍ਰਾਤ[16]ਚਲੈਂ ਮਰਦਾਨਾ!'॥੩੮॥ਦੋਹਰਾ ॥ ਭਈ ਭੋਰ ਗੁਰੁ ਬਚ ਕਹੈਂ 'ਲਾਲੋ ਚਿਤ ਕਰਤਾਰ ! ਅਨਤ[17] ਦੇਸ਼ ਕੋ ਰਮਤਿ[18] ਹੈਂ ਹੋਰਨ ਹੋਤ ਹਮਾਰ[19]॥੩੯॥ ਸ੍ਰੈਯਾ ॥ 'ਔਗੁਨ ਕੌਨ ਭਯੋ ? ਤਜਿ ਭੌਨਕੋ ਗੌਨ[20]ਕਰੋ ਦ੍ਰੁਤਿ[21],ਕਯੋਂ ਨ ਰਹੋ?।ਜਾਨਹੁ ਦਾਸ ਮੁਝੈ ਸੁਖ

---

[1]ਹੋਰ ਜਗ੍ਹਾ । [2]ਵਿਚ। [3]ਧਾਰੀ । [4]ਗੁਰੂ ਜੀ ਨੇ । [5]ਫੈਲਾਉਣ ਲਈ। [6]ਮਰਦਾਨੇ ਕਿਹਾ । [7]ਮੇਰੇ ਸੁਆਮੀ। [8]ਬਿਨਾਂ ਜਾਣੇ । [9]ਮੁਕਤੀ ਦੇ ਰਾਹ ਤੋਂ ਭੁੱਲੇ ਹੋਏ। [10]ਜਿਸ ਜਗ੍ਹਾ। [11]ਸੁਜਾਨ ਸਿਖ (ਲਾਲੋ) ਦੇ ਘਰ ਰਿਹਾਂ । [12]ਆਖਿਆ ਸੁਖਦਾਤੇ ਨੇ । [13]ਆਖਦੇ ਹਨ । [14]ਚਲੇ ਚਲੋ । [15]ਕਹੀ । [16]ਸਵੇਰੇ । [17]ਹੋਰ । [18]ਜਾਂਦੇ ਹਾਂ । [19]ਸ਼ੌਕ ਹੈ ਸਾਡਾ । [20]ਤੁਰਨਾ । [21]ਛੇਤੀ।

*ਉਹ ਧੁਨ (ਲਗਾਉ) ਜਿਸਦੀ ਹੱਦ ਨਹੀਂ ਹੈ, ਲਗਾਤਾਰ ਨਾ ਮੁੱਕਣ ਵਾਲਾ ਲਗਾਉ। ਅਨਾਹਦ ਧੁਨ ਦਾ ਮਤਲਬ ਕੰਨਾਂ ਦੀ ਘੂੰ ਘੂੰ ਤੋਂ ਨਹੀਂ ਹੈ, ਕਿਉਂਕਿ ਇੱਥੇ ਅਨਾਹਦ ਦਾ ਫਲ ਭਵ ਬੰਧਨ ਦਾ ਟੁੱਟਣਾ ਤੇ ਜਮਜਾਲ ਦਾ ਕੱਟੇ ਜਾਣਾ ਕਵੀ ਜੀ ਲਿਖ ਰਹੇ ਹਨ। ਕੰਨਾਂ ਵਿਚ ਸੁਣੀ ਜਾਣ ਵਾਲੀ ਅਵਾਜ਼ ਅਕਾਸ਼ ਦਾ ਗੁਣ ਹੈ, ਉਹ ਭਵ ਬੰਧਨ ਵਿਚ ਹੈ। ਅਨਹਦ ਦਾ ਗੁਣ ਗੁਰੂ ਜੀ ਬੀ ਲਿਖਦੇ ਹਨ:–

ਅਨਹਦ ਵਾਜੇ ਝੂਮੁ ਭਉ ਭਾਜੈ ॥

†ਪਾ:–ਪਰਿਪ। ਪਰਿਪ=ਗਲੀ।

ਰਾਸ ! ਉਦਾਸ. ਭਏ ਕਿਵ ? ਵਾਕ ਕਹੋ'। ਸ਼੍ਰੀ ਪ੍ਰਭੁ ਭਾਖਤਿ 'ਔਗੁਨ ਤੋਰ ਨ, ਮਾਨਵ ਮੂਢ ਖਿਝੰਤਿ ਲਹੋਂ। ਹੈ ਸਤਿਸੰਗ ਰਹੰਨ ਭਲੋ ਤਹਿੰ ਬਾਸੁਰ ਰੈਨ ਅਨੰਦ ਅਹੋ' ॥੪੦॥ 'ਸੰਤ ਮਤੋ ਪਰਮੇਸ਼ੁਰ ਅੰਗ[2], ਬਿਲੋਕ ਤੁਮੈਂ ਖਿਝ ਕਨੋਂ ਦੁਖ ਪਾਵੈਂ। ਕਾਜ ਨਹੀਂ ਕਿਹ ਸੰਗਿ ਤੁਮਾਰ, ਪਚੀ[3] ਭਵ ਮਾਂਹਿ ਜੋਊ ਬਿਲਲਾਵੈਂ। ਸੰਤਨ ਸੋਂ ਮਿਲ ਬੋਲਨ ਬੈਸਨ ਹੇਰਤਿ[4] ਹੀ ਹਿਰਦਾ ਹੁਲਸਾਵੈਂ। ਕੋਇਕ ਬਾਸੁਰ[5] ਮੋਹਿ ਅਵਾਸ[6] ਰਹੋ, ਸੁਖਰਾਸ ! ਭਲੇ ਤੁਮ ਭਾਵੈ' ॥੪੧॥ ਸ਼ੋਨ ਸੁਨੇ ਬਚ ਫੇਰ ਕਹਯੋ ਤਿਹ 'ਸਾਚ ਕਹੌਂ ਇਹ ਕੂਰ ਨ ਰਾਈ। ਹੈ ਬਿਕਰਾਲ[7] ਸੰਸਾਰ ਬਿਆਕੁਲ, ਆਗਲ[8] ਸੁੱਧ[9] ਨ ਜਾਨਤਿ ਕਾਈ। ਬੈਠਤਿ,ਉਠਤਿ, ਭੂਸ਼ਨ[10], ਬੋਲਤਿ ਚਾਲਤਿ ਨਾਂਹਿਨ ਮੇਵਹਿ[11]ਭਾਈਨਾ ਗੁਜਰੈ ਇਹ ਨਾਲ ਭਲੇ,ਕਿਵਹੀ[12] ਇਸ ਬੀਚ[13] ਨਹੀਂ ਬਨਿ ਆਈ ॥ ੪੨ ॥

†ਸ਼੍ਰੀ ਮੁਖਵਾਕ ॥ ਏਸ ਕਲੀਓ ਪੰਜ ਭੀਤੀਓ ਕਿਉ ਕਰਿ ਰਖਾ ਪਤਿ ॥ ਜੇ ਬੋਲਾਂ ਤਾਂ ਆਖੀਐ ਬੜ ਬੜ ਕਰੈ ਬਹੁੜ ॥ ਚੁਪ ਕਰਾਂ ਤਾਂ ਆਖੀਐ ਇਤ ਘਟਿ ਨਾਹੀ ਮਤਿ ॥ ਜੇ ਬਹਿ ਰਹਾਂ ਤਾ ਆਖੀਐ ਬੈਠਾ ਸਥਰ ਘਤ ॥ ਉਠ ਜਾਈ ਤਾਂ ਆਖੀਐ ਛਾਰੁ ਗਇਆ ਸਿਰ ਘਤਿ ॥ ਜੇ ਕਰਿ ਨਿਵਾਂ ਤਾਂ ਆਖੀਐ ਡਰਦਾ ਕਰੇ ਭਗਤ ॥ ਕਾਈ ਗਲੀ ਨ ਮੇਵਨੀ ਜਿਥੇ ਕਢਾ ਥਤਿ ॥ ਏਥੇ ਓਥੇ ਨਾਨਕਾ ਕਰਤਾ ਰਖੈ ਪਤਿ ॥ ੧ ॥

ਦੋਹਰਾ ॥ ਸੁਨਿ ਲਾਲੋ ਸੰਸਾਰ ਤੇ ਜੋ ਰਾਖਹਿ ਕਰਤਾਰ। ਤੌ ਰਹਿਬੋ ਇਹ ਤੇ ਬਨੈ ਹੈ ਇਹ ਗਰਤ[14] ਅਪਾਰ ॥੪੩॥ ਦੁਵੱਯਾ ਛੰਦ ॥ ਪੁਨ ਉਦਾਸ ਉਰ ਮਹਿੰ ਮਰਦਾਨਾ ਦੇਖਿ ਦੁਖੈ ਮਤਿ ਮੰਦੇ'। ਸੁਨਿ ਲਾਲੋ ਮਨ ਦੀਨ ਭਯੋ ਬਹੁ ਪੁਨ ਪੁਨ ਪਦ ਪਰ ਬੰਦੇ। 'ਏਕ ਮਾਸ[15] ਮੁਝ ਰਹਹੁ ਅਵਾਸੁ[16] ਬਿਨੈ ਬਿਲੋਕਹੁ ਸੁਆਮੀ। ਪੁਨਿ ਗਵਨਹੁ ਜਿਤ ਇੱਛਾ ਹੋਵਹਿ ਸ਼੍ਰੀ ਗੁਰੁ ਅੰਤਰਜਾਮੀ !' ॥ ੪੪ ॥ ਦੇਖ ਦੀਨਤਾ ਦਾਸ ਈਠ[17] ਕੀ ਮਾਨ

[1]ਵੇਖਕੇ। [2]ਸੰਤ ਮਤਾ ਹੈ ਤੁਮਾਂ ਦਾ, ਰਬ ਤੁਹਾਡੇ ਪੱਖ ਵਿਚ ਹੈ। [3]ਫਸੇ ਹੋਏ, (ਅ) ਸੜੇ ਹੋਏ, (ਏ) ਸ਼ਰਮਿੰਦੇ। [4]ਵੇਖਕੇ। [5]ਕੁਝਕ ਦਿਨ। [6]ਘਰ। [7]ਭਜਾਨਕ ; [8]ਅੱਗੇ ਦੀ। [9]ਖਬਰ। [10]ਚੁਪ। [11]ਮੇਵਿਆਂ ਨਹੀਂ ਜਾਂਦਾ ਇਨ੍ਹਾਂ ਨਾਲ (ਭਾਵ ਹਰ ਗਲੇ ਹੁਕਤਾਚੀਨੀ ਕਰਦੇ ਹਨ)। [12]ਕਿਸੇ ਤਰ੍ਹਾਂ ਬੀ। [13]ਭਾਵ ਜਗਤ ਵਿਚ (ਭਗਤਾਂ ਦੀ)। [14]ਖਾਤਾ। [15]ਮਹੀਨਾ। [16]ਘਰ। [17]ਪਿਆਰੇ ਦੀ। *ਇਹ ਸ਼ਬਦ ਭਾ: ਬੰਨੋ ਜੀ ਦੀ ਬੀੜ ਦਾ ਹੈ।

ਲਏ ਤਿਹ ਬੈਨਾ[1]। 'ਲਾਲੋ ਬਚਨ ਨ ਮੇਟਯਾ ਜਾਈ' ਭਨਤਿ ਭਏ ਗੁਨ ਐਨਾ। 'ਏਕ ਮਾਸ ਰਹਿਯੋ ਮਰਦਾਨਾ !, ਬਹੁਰੋ ਕਰਹਿਂ ਪਯਾਨਾ[2]। ਤ੍ਰਿਸਕਾਰ[3] ਇਸ ਕੋ ਕਰਿ ਕੈਸੇ ਜਾਹਿਂ ਆਨ[4] ਅਸਥਾਨਾ[5]' ॥ ੪੫ ॥ ਰਹੇ ਦਯਾਲੁ ਏਮਨਾਵਾਦੁ ਬਾ ਸੁਰ[6] ਦੋਇ ਬਿਤੀਤੇ। ਜਿਸ ਕਰੁਨਾ ਤੇ ਜਨਮ ਮਰਨ ਗਤਿ[7],ਨਾਮ ਜਪੇ ਜਮ ਭੀਤੇ[8]। ਆਸਨ ਪੈ ਆਸੀਨ[9]ਕ੍ਰਿਪਾਲਾ ਪੈਰ ਪਲੋਟਤਿ[10]ਲਾਲੋ। ਜਿਹਕੋ ਮੁਨਿਜਨਧਯਾਨ ਧਰਤਿ ਹੈਂ,ਬਸਹਿਂ ਜਿ ਉਰ[11] ਨਹਿਂ ਕਾਲੋ[12]॥੪੬॥ ਬੈਸਯੋ ਨਿਕਟ ਭਨਤਿ ਮਰਦਾਨਾ 'ਤੁਮ ਹਯਾਂ[13]ਬਹੁ ਦਿਨ ਰਹਿਨਾ। ਦੇਹੁ ਨਿਦੇਸ[14]ਜਾਉਂ ਭਲਵੰਡੀ ਕਹਹੁ ਤਹਾਂ ਜੋ ਕਹਿਨਾ। ਤੂਰਨ ਤਹਿਂ ਤੇ ਆਵੋਂ ਤੁਮ ਢਿਗ, ਬਿਲਮ[15] ਨ ਕਛੂ ਲਗਾਵੋਂ। ਨਿਜ ਪਰਵਾਰਹਿ ਦੇਯ ਖਬਰ ਸਭਿ–ਹੌਂ ਨਾਨਕ ਸੰਗ ਜਾਵੋਂ–' ॥੪੭॥[16] 'ਘਰ ਮਹਿਂ ਜੀਉ ਬਸਤਿ ਹੈ ਤੇਰੋ,ਜਾਹੁ,ਦ੍ਰੁਤਿ[17] ਪੁਨ ਅੱਯੋਹਮਰੀ ਸੁਧ[18]ਜਿਹ ਬਿਧਿ ਕੀ ਦੇਖਹੁ ਤੈਸੀ ਤਿਹਠਾਂ ਦੱਯੋ'। ਲੈ ਰਜਾਇ ਮਰਦਾਨਾ ਗਵਨਜੋ ਮਿਲਜੋ ਜਾਇ ਪਰਵਾਰੁ। ਤਿੰਹ ਪਸ਼ਚਾਤ ਦਾਸ ਦੁਖਖੰਡਨ[19] ਰਾਜਤਿ[20] ਨਗਰ ਉਦਾਰੁ ॥ ੪੮ ॥ ਬਾਸੁਰ ਬਨ ਮਹਿਂ ਜਾਇ ਬਿਰਾਜਹਿਂ ਕਮਲ ਬਦਨ ਦੁਖ ਕਦਨਾ। ਜਬਹਿ ਬਿਭਾਵਰ[21] ਹੋਵਹਿ ਲਖਿਹੀਂ ਆਵਹਿਂ ਲਾਲੋ ਸਦਨਾ। ਕਰਤਿ ਪ੍ਰੀਤਿ ਸੋਂ ਅਸਨ[22]ਤਿਆਰਾ ਬਿਨੈ ਭਾਖਿ ਅਚਵਾਵੈ[23]। ਭਗਤ ਵੱਛਲ ਬਹੁ ਭਗਤਿ ਦੇਖਿ ਕੈ ਭੋਜਨ ਤਿਹ ਘਰ ਪਾਵੈਂ ॥ ੪੯ ॥ ਸਦਾ ਅਧੀਨ ਦਾਸ ਕੇ ਜੋਊ ਜਾਤਿ ਕੁਜਾਤਿ ਨ ਜਾਨੈਂ। ਗੁਣ ਚਤੁਰਾਈ ਰੀਝਹਿਂ ਨਾਂਹੀ ਭਾਉ ਭਗਤਿ ਪਹਿਚਾਨੈ। ਦਿਜ[24], ਖੱਤ੍ਰੀ, ਤਜਿ ਬੈਸ[25]ਤਹਾਂ ਕੇ ਸ਼ੂਦਰ ਹੁਤੋ ਤਿਖਾਨਾ। ਖਾਇਂ ਸਾਦ ਸੋਂ ਭੋਜਨ ਤਾਂ-ਕੋ ਕੇਵਲ ਪ੍ਰੇਮੰ ਮਾਨਾ॥੫੦॥ਚਾਂਪਤਿ ਪਾਉਂ, ਹਾਂਕਤੇ ਪੌਨਾ[26],ਰਿਦੇ ਅਨੰਦ ਨ ਮਾਵੈ। ਦਿੰਨ ਮਹਿਂ ਕ੍ਰੱਤ ਕਰਤਿ ਸਭਿ ਅਪਨੀ ਨਿਸਿ[27] ਸੇਵਾ ਚਿਤ ਲਾਵੈ। ਆਤਮ ਕੋ ਅੱਭਯਾਸ ਭਨਹਿਂ ਗੁਰ 'ਤੂੰ ਸਤਿ ਚਿਤ[28]ਆਨੰਦਾ।ਰਾਗ

---

[1]ਬਚਨ । [2]ਤੁਰਨਾ । [3]ਨਿਰਾਦਰ । [4]ਹੋਰ । [5]ਜਗ੍ਹਾ । [6]ਦਿਨ । [7]ਛੁਟੀਦਾ ਹੈ । [8]ਡਰਦਾ ਹੈ । [9]ਬਿਰਾਜੇ । [10]ਮਲਦਾ ਹੈ । [11]ਜਿਸਦੇ ਰਿਦੇ ਵਿਚ । [12]ਮੌਤ ਨਹੀਂ (ਉਸਨੂੰ) । [13]ਇਥੇ । [14]ਆਗਜ਼ਾ । [15]ਦੇਰ । [16]ਗੁਰੂ ਜੀ ਬੋਲੇ । [17]ਛੇਤੀ । [18]ਖਬਰ । [19]ਭਾਵ ਗੁਰੂ ਜੀ । [20]ਬਿਰਾਜੇ । [21]ਸੰਧਯਾ । [22]ਭੋਜਨ । [23]ਛਕਾਵੈ । [24]ਬ੍ਰਾਹਮਣ । [25]ਵੈਸ਼ ਛੱਤ੍ਰਕੇ । [26]ਝਲਦਾ ਹੋਯਾ (ਪੱਖਾ) । [27]ਰਾਤ੍ਰੀ ਨੂੰ । [28]ਚੇਤਨ ।

ਦੈਖ ਤੇ ਹੀਨ ਸਰੂਪਾ ਭਵ[1] ਮ੍ਰਿਤੁ[2] ਬਿਨ, ਸੁਖਕੰਦਾ ॥ ੫੧ ॥ ਅੱਕ੍ਰਯ[3] ਏਕ ਪ੍ਰਮਾਤਮ ਪੂਰਨ ਜਿਹ ਬਿਨ ਜੜ ਹੈ ਮਾਯਾ[4]। ਸ਼੍ਰੀ ਗੁਰੁ ਕੇ ਬਚ ਸੁਨਿ ਅਸ ਲਾਲੋ ਸਭਿ ਅਗਜਾਨ ਗਵਾਯਾ।ਬੀਤੀ ਹੁਤੀ ਬਾਸ਼ਨਾ ਮਨ ਮਹਿੰ ਭਯੋ ਤੱਤ ਕੋ ਬੇਤਾ[5]। ਅਸ[6] ਬਿਧਿ[7] ਦਿਵਸ ਬਿਤਾਏ ਕਛੁ ਤਹਿੰ ਸ਼੍ਰੀ ਬੇਦੀ ਕੁਲਕੇਤਾ ॥ ੫੨ ॥ ਦੋਹਰਾ ॥ ਸੁਨਿ ਸ਼ੋਤਾ ਚਿਤ ਲਾਇਕੈ ਸਿੱਖੀ ਪ੍ਰਾਪਤਿ ਹੋਇ। ਸਿੱਖੀ ਕੀ ਪਦਵੀ ਅਧਿਕ ਮਹਿਮਾ ਜਾਨਹਿ ਕੋਇ ॥੫੩॥ ਚੌਪਈ ॥ ਸਤਿਗੁਰੁ ਸਿਖ ਕੋ[8] ਜਮ ਨਹਿੰ ਫੰਦੂ।ਜਿਉਂ ਬਾਸੁਰ ਮਹਿੰ[9] ਜੌਨ ਨ ਚੰਦੂ[10]। ਚਰਨ ਕਮਲ ਰਤਿ ਭਾਨੁ ਪ੍ਰਕਾਸ਼ੂ[11]। ਕਿਉਂ ਦੀਸਹਿੰ ਸ਼ਸਿ[12] ਤਮ[13] ਨਹਿੰ ਪਾਸੂ[14] ॥ ੫੪ ॥ ਸ਼ਰਧਾ ਆਤਪ[15] ਦੀਪਤਿ[16] ਜਹਿੰਵਾ[17]। ਭਰਮ ਤਿਮਰ[18] ਕਿਉਂ ਹੋਵਹਿ ਤਹਿੰਵਾ[19]। ਉਡਗਨ ਕਿਲਵਿਖ[20] ਨਹੀਂ ਪ੍ਰਕਾਸ਼ਤਿ। ਬੇਮੁਖਤਾ ਨਿਸ[21] ਜਹਿੰ ਭੀ ਨਾਸਤਿ ॥ ੫੫ ॥ ਕਵਿ ਕਰ ਬੰਦ ਗੁਰੂ ਪਦ ਬੰਦੇ। ਸਿਖੀ ਜਾਚਹਿ ਆਨੰਦ ਕੰਦੇ। ਏਕ ਆਸ ਨਾਸੀ ਅਬ ਔਰੀ। ਦਰਸਨ ਦੇਹੁ ਲਾਲਸਾ ਮੋਰੀ* ॥ ੫੬ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਲਾਲੋ ਪ੍ਰਸੰਗ' ਬਰਨਨੰ ਨਾਮ ਅਠੱਤੀਸਮੋ ਅਧਜਾਯ ॥ ੩੮ ॥

੩੯. [ਗੁਰਚਰਣ ਮੰਗਲ। ਮਲਕ ਭਾਗੋ ਆਦਿ]

ਦੋਹਰਾ ॥ ਸ਼੍ਰੀ ਗੁਰੁ ਚਰਨ ਸਰੋਜ ਕੀ ਰਜ ਸ਼੍ਰਿੰਖਲ ਗਲ† ਪਾਇ।
ਮਨ ਗਇੰਦ ਕੋ ਰੋਕ ਕਰਿ ਕਹੌਂ ਕਥਾ ਗਤਿਦਾਇ ॥੧॥

ਸਰੋਜ=ਕਮਲ। ਸ਼੍ਰਿੰਖਲ=ਸੰਗਲ [ਸੰਸ:, ਸ਼੍ਰਿੰਖਲ]
ਗਲ=ਛਾਪੇ ਦੇ ਦੋ ਗ੍ਰੰਥਾਂ ਵਿਚ ਪਾਠ–ਸਰ–ਹੈ, ਲਿਖਤ ਦੇ ਇਕ ਵਿਚ ਪਾਠ–ਗਲ–ਹੈ। ਅਸਾਂ ਗਲ ਨੂੰ ਫਧੇਰੇ ਸੁੱਧ ਸਮਸ਼ਸ਼ਿਆ ਹੈ।
ਗਇੰਦ=ਹਾਥੀ, [ਸੰਸ:, ਗਜੇਂਦ੍]

ਅਰਥ–ਸ਼੍ਰੀ ਗੁਰੂ ਜੀ ਦੇ ਚਰਨ ਕਮਲਾਂ ਦੀ ਧੂੜੀ (ਰੂਪੀ) ਸੰਗਲ ਨੂੰ ਮਨ ਰੂਪੀ ਹਾਥੀ ਦੇ ਗਲ ਪਾਕੇ (ਤੇ ਇਸਨੂੰ ਇਸ ਤਰ੍ਹਾਂ) ਰੋਕਕੇ (ਹੁਣ ਮੈਂ) ਮੁਕਤ ਦਾਇਨੀ ਕਥਾ ਕਹਿੰਦਾ ਹਾਂ।

---

[1]ਜਨਮ। [2]ਮਰਨ। [3]ਕ੍ਰਿਯਾ ਤੋਂ ਰਹਿਤ। [4]ਜਾਣੂੰ। [5]ਇਸ। [6]ਤਰ੍ਹਾਂ। [7]ਸਤਿਗੁਰ ਦੇ ਸਿੱਖ ਨੂੰ। [8]ਦਿਨ ਵਿਚ। [9]ਚੰਦ ਦੀ ਚਾਂਦਨੀ ਨਹੀਂ। [10]ਚਰਨ ਕਵਲਾਂ ਦਾ ਪ੍ਰੇਮ ਸੂਰਜ ਦਾ ਪ੍ਰਕਾਸ਼ ਹੈ। [11]ਚੰਦ੍ਰਮਾਂ। [12]ਅਨ੍ਹੇਰਾ। [13]ਪਾਸ ਨਹੀਂ ਹੈ। [14]ਸ਼ਰਧਾ (ਰੂਪੀ) ਧੁਪ। [15]ਚਮਕਦੀ ਹੈ। [16]ਜਿਥੇ। [17]ਅਨ੍ਹੇਰਾ। [18]ਉਥੇ। [19]ਪਾਪਾਂ (ਰੂਪੀ) ਤਾਰੇ। [20]ਬੇਮੁਖਤਾ (ਰੂਪੀ) ਰਾਤ।

*ਕਵਿ ਜੀ ਦੀ ਇਸ਼ਟਾਪਤੀ ਵੇਖਣ ਯੋਗ ਹੈ। †ਪਾ:–ਸਰ=ਤੁੱਲ। ਵਾ, ਸਿਰ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਇਹ ਬਿਧਿ ਨਗਰ ਏਮਨਾਵਾਦੁ । ਰਹੇ ਹੇਤ ਲਾਲੋ ਅਹਿਲਾਦੁ[1] । ਪੰਦ੍ਰਹ ਬਾਸੁਰ[2] ਜਬਹਿ ਬਿਤੀਤੇ। ਸੇਵਹਿ ਚਰਨ ਕਮਲ ਉਰ ਪ੍ਰੀਤੇ ॥ ੨ ॥ ਹੁਤੋ ਪਠਾਨ ਤਹਾਂ ਕੋ ਰਾਜਾ। ਨਿਕਟਿ[3] ਸਭਾ ਜਿਹ ਦੁਸ਼ਟ ਸਮਾਜਾ । ਤਿਹ ਮੰਤ੍ਰੀ ਥੋ ਖੱਤ੍ਰੀ ਏਕੂ। ਨਾਮ ਮਲਕ ਭਾਰੋ ਅਵਿਵੇਕੂ[4] ॥ ੩ ॥ ਹੁਤੋ ਪਾਸ ਤਿਹ ਕੇ ਬਹੁ ਦਰਬਾ[5] । ਕਰਿ ਕਲਿਮਲ[6] ਸੋ ਸੰਚਜੋ[7] ਸਰਬਾ । ਕਰਨ ਸੁਜਸ ਅਪਨੋ ਨਰ ਮਾਂਹੀ। ਬ੍ਰਹਮ ਭੋਜ ਕੀਨੋ ਪੁਰਿ ਤਾਂਹੀ[8] ॥ ੪ ॥ ਦਿਜ, ਖੱਤ੍ਰੀ ਬਿਟ[9]*, ਸ਼ੂਦਰ ਚਾਰੀ[10] । ਸਭਿ ਕੋ ਦਯੋ ਅਮੰਤ੍ਰੁ[11] ਪੁਕਾਰੀ । ਜਿਤੇ ਫਕੀਰਨ ਕੇ ਅਸਥਾਨਾ।ਪਠਿਨਰ[12] ਸਭਿਨਿ ਅਸਨ ਬਰਜਾਨਾ[13]॥੫॥ਦੋਹਰਾ।ਤਿਹਖੱਤ੍ਰੀ ਕੋ ਦਿਜ ਨਗਰ ਫਿਰਤਿ ਅਮੰਤ੍ਰੁ ਦੇਤਿ[14]।ਜਾਵਤਿ ਥੇ ਉਦਿਆਨ ਕੋ ਤਬ ਬੇਦੀ ਕੁਲਿਕੇਤੁ[15]॥੬॥ਚੌਪਈ॥ਬਿੱਪ੍ਰ[16]ਬਿਲੋਕਤਿ ਬਚਨ ਅਲਾਏ।'ਕਿਤਕੋ ਨਾਨਕ ਤਪਾ ਸਿਧਾਏ ? ਅਹੈ ਅਮੰਤ੍ਰੁ[17], ਨ ਕਰਹੁ ਅਹਾਰਾ' । ਸੁਨਿਕੈ ਸ਼੍ਰੀ ਮੁਖ ਬਚਨ ਉਚਾਰਾ ॥ ੭ ॥ 'ਕੈਸ ਅਮੰਤ੍ਰੁ ਬਿੱਪ੍ਰ ਤੁਮਾਰੇ ? ਨਿਜ[18] ਬਿਰਤਾਂਤ[19] ਬਤਾਉ ਵਿਚਾਰੇ?'।ਕਹਿਦਿਜ,ਭਾਰੋਖੱਤ੍ਰੀ ਜੋਊ।'ਚਤੁਰ ਬਰਨ ਨਿਉਤੋ ਸਭਿ ਕੋਊ ॥੮॥ ਬ੍ਰਹਮ ਭੋਜ ਤਿਨ ਕੀਨ ਬਿਸਾਲਾ । ਆਜ ਜਾਹਿਂ ਨਰ ਸਭਿ ਤਿਹ ਸ਼ਾਲਾ[20]। ਕਹਯੋ ਗੁਰੂ 'ਹਮ ਕਿਨਕੇ ਮਾਂਹੀ । ਹੈਂ ਦਰਵੇਸ਼, ਬਰਨ ਕੌ ਨਾਂਹੀ†' ॥੯॥ ਦੋਹਰਾ॥ ਸੁਨਿ ਸ਼ੋਨਨ ਮੈਂ ਬਿੱਪ੍ਰ ਸੋ ਬਿਗਸਜੋ ਬਚਨ ਅਲਾਇ । 'ਨਾਮ ਕੁਰਾਹੀ ਤੋਹਿ ਕੋ ਇਨ ਬਾਤਨ[21] ਬਨਿ ਆਇ ॥੧੦॥ ਚੌਪਈ॥ ਛੋਰੀ ਲੋਕ ਰੀਤਿ ਜਗ ਮਾਂਹੀ । ਭਯੋ ਨਾਮ ਇਉਂ ਤੋਹਿ ਕੁਰਾਹੀ। ਬ੍ਰਹਮਭੋਜ ਮਹਿਂ ਜੋ ਨਹਿਂ ਆਵਹਿਂ।ਮਲਕ ਕ੍ਰੋਧ ਹਿਰਦੇ ਉਪਜਾਵਹਿ॥੧੧॥ ਨਗਰ ਵਿਖੇ ਤੇ ਦੇ ਨਿਕਸਾਈ[22] । ਤੁਮ ਜਾਣਹੁ, ਮੈਂ ਕਹਯੋ ਸੁਨਾਈ' ।

---

[1]ਦੀ ਖੁਸ਼ੀ ਵਾਸਤੇ । [2]ਪੰਦ੍ਰਾਂ ਦਿਨ । [3]ਪਾਸ। [4]ਅਗਜਾਨੀ। [5]ਧਨ । [6]ਪਾਪ । [7]ਕੱਠਾ ਕੀਤਾ ਸੀ । [8]ਉਸਨੇ ਸ਼ਹਿਰ ਵਿੱਚ। [9]ਵੈਸ਼ਜ। [10]ਚਾਰੇਂ ਨੂੰ। [11]ਨਿਉਂਦਾ । [12]ਆਦਮੀ ਭੇਜਕੇ । [13]ਸਭ ਦਾ ਭੋਜਨ ਵਰਜਿਆ । [14]ਨਿਉਂਦਾ ਦੇਂਦਾ ਫਿਰਦਾ ਸੀ (ਜਿਸ ਵੇਲੇ)। [15]ਭਾਵ ਗੁਰੂ ਜੀ। [16]ਬ੍ਰਾਹਮਣ ਨੇ। [17]ਨਿਉਂਦਾ ਹੈ(ਤੁਹਾਨੂੰ)। [18]ਆਪਨਾ। [19]ਹਾਲ [20]ਉਸਦੇ ਘਰ। [21]ਇਨ੍ਹਾਂ ਗਲਾਂਤੋਂ। [22]ਕੱਢ ਦੇਵੇਗਾ। *ਪਾਠਾਂਤ੍ਰ–ਬਟ=ਬ੍ਰਹਮਚਾਰੀ। †'ਵਰਨ ਕੋਈ ਨਹੀਂ' ਆਪ ਕਹਿ ਰਹੇ ਹਨ। ਪਿੱਛੇ ਜੋ ਜੰਞੂ ਲਾਲੋ ਦੀ ਰੋਟੀ ਵੇਲੇ ਦੱਸਿਆ ਹੈ ਸੋ ਸਿੱਧ ਹੋਯਾ ਕਿ ਕੋਈ ਨਹੀਂ ਸੀ, ਜੇ ਉਹ ਸੀ ਤਾਂ ਹੁਣ 'ਵਰਨ ਕੋਈ ਨਹੀਂ' ਕਿਵੇਂ ਕਹਿ ਸਕਦੇ ਸਨ। ਕਿਉਂਕਿ ਜੰਞੂ ਵਰਣਾਸ਼੍ਰਮ ਦੀ ਮਰਯਾਦਾ ਦਾ ਚਿੰਨ੍ਹ ਹੈ।

ਇਹ ਬਿਧਿ ਕਹਿ ਕਰਿ ਦਿਜ ਤਬ ਗਵਨਾ।ਭੂਸ਼ਨ ਕਰੀ ਖਿਮਾ ਕੇ ਭਵਨਾ ॥ ੧੨ ॥ ਬ੍ਰਹਮਭੋਜ ਤਿਨ ਅਧਿਕ* ਬਨਾਵਾ। ਊਚ ਨੀਚ ਸਭਿ ਸਦਨ ਅਲਾਵਾ। ਕਰਸੋ ਜਾਇ ਕਰਿ ਖਾਨ[1] ਅਹਾਰਾ। ਅਨਿਕ ਭਾਂਤਿ ਕਰਿ ਜੁਵੂ ਸਵਾਰਾ ॥੧੩ ॥ ਤ੍ਰਿਪਤਿ ਹੋਇ ਬਹੁ ਸੁਜਸ ਬਖਾਨਹਿ। ਪੁੰਨ ਵਾਨ ਤਾਂਕੋ ਅਤਿ ਮਾਨਹਿ। ਝੂਠੇ ਲਖਹਿ ਨ ਇਹ ਪਰਪੰਚੀ[2]। ਜਿਨ ਵਡ ਅਘ[3] ਕਰਿ ਮਾਯਾ ਸੰਚੀ ॥ ੧੪ ॥ ਦੋਹਰਾ ॥ ਤਿੰਹ ਗ੍ਰਿਹ[4] ਨਹਿੰ ਸ਼੍ਰੀ ਗੁਰੁ ਗਏ ਦਿਨ ਬਿਤਾਇ ਉਦਿਆਨ[5]। ਲਾਲੋ ਆਲਯ ਆਨਿਕੈ ਰਾਜਤਿ[6] ਮਯਾ ਨਿਧਾਨ ॥ ੧੫ ॥ ਚੌਪਈ ॥ ਤਪਾ ਨ ਆਯੋ ਦਿਜ ਤਿੰਹ ਜਾਨੀ। ਦੂਤੀ[7] ਭਾਗੋ ਨਿਕਟਿ ਬਖਾਨੀ। ਕਰਤਿ ਹੁਤੇ ਸੁ ਅਸ਼ੁਧਾ[8] ਆਗੇ। ਧਾਂਤੇ ਦੁਸ਼ਟੀ[9] ਸੋਂ ਅਨੁਰਾਗੇ॥੧੬॥ 'ਦੇਖਹੁ ਮਲਕ ! ਨ ਤੁਮਰੇ ਆਯੋ। ਖੱਤ੍ਰੀ ਨਾਨਕ ਤਪਾ ਕਹਾਯੋ। ਤੁਮ ਤੇ ਅਧਿਕ ਆਪ ਕੋ ਜਾਨਾ। ਅਚਸੋ ਅਹਾਰ ਨ ਤੁਮ ਘਰ ਆਨਾ[10] ॥੧੭॥ ਆਂਖ ਤਰੈ ਨਹਿੰ ਆਨਤਿ ਕਾਹੂ[11]। ਤਜੀ ਰੀਤਿ, ਪਗ ਧਰਤਿ ਕੁਰਾਹੂ। ਸ਼ੂਦਰ ਕੇ ਘਰ ਭੋਜਨ ਕਰਿਹੀ। ਆਵਾ ਇਹਾਂ ਨ ਉਰ ਮਹਿੰ ਡਰਿਹੀ' ॥ ੧੮ ॥ ਦੋਹਰਾ ॥ ਸੁਨਿ ਭਾਗੋ ਪੁਨ[12] ਬੂਝਹੀ[13] 'ਦਯੋ ਅਮੰਤ੍ਰ ਕਿ ਨਾਂਹਿ?'।ਕਹਿ ਦਿਜ'ਕੀਨਿ ਤਗੀਦ ਮੈਂ ਬਹੁਤ ਬਾਰਬਚ[14] ਪ੍ਰਾਹਿ[15]॥੧੯॥ ਚੌਪਈ ॥ ਸੁਨਤਿ ਮਲਕ ਮਨ ਕ੍ਰੋਧਹਿ ਆਯੋ। ਮਨਹੁ ਸਿੰਘ ਪਰ[16] ਮਸ਼ਕ[17] ਰਿਸਾਯੋ[18]। 'ਜਾਵਹੁ ਦਿਜ ! ਤਿਹ ਆਨਿ ਬੁਲਾਈ। ਦੇਖਿ ਲੇਹਿੰ ਤਿਨ ਕੀ ਮਨੁਸ਼ਾਈ[19] ॥ ੨੦॥ ਕੋਤਿਕ ਜੋਰ ਐਂਠ[20] ਸੋ ਕਰਿਹੀ। ਆਵਾ ਖਾਨਿ ਨ ਉਰ ਮਹਿੰ ਡਰਿਹੀ'। ਸੁਨਿ ਦਿਜ ਹਰਖਤਿ ਤੂਰਨ ਗਵਨਾ। ਹੁਤੋ ਜਹਾਂ ਲਾਲੋ ਕੋ ਭਵਨਾ ॥੨੧॥ ਦਰ[21]ਠਾਂਢੋ ਊਚੋ ਬਚ ਪ੍ਰਾਹੀ[22]।'ਲਾਲੋ ! ਨਾਨਕ ਤਪਾ ਇਹਾਂਹੀ ?'। ਕਹਿ ਲਾਲੋ 'ਬੈਸੇ ਹੈਂ ਅੰਤਰ। ਕਾਜ ਕੌਨ ਤੇ ? ਕਹੋ ਨਿਰੰਤਰ[23] ॥੨੨॥ ਦੋਹਰਾ ॥ ਕਹਿ ਦਿਜ 'ਪਠਵਹੁ ਵਹਿਰ ਕੋ', ਸ਼੍ਰੀ ਗੁਰੁ ਆਪੇ ਆਇ। 'ਕਨਾ ਪਾਧਾ ਤੁਮ ਕਹਤਿ ਹੋ ਕਾਰਜ ਦੇਹੁ ਸੁਨਾਇ ?'।

---

[1]ਖਾਣਾ ਕੀਤਾ। [2]ਛਲੀਆ। [3]ਪਾਪ। [4]ਘਰ। [5]ਬਨ ਵਿੱਚ। [6]ਟਿਕੇ। [7]ਉਸ ਬ੍ਰਾਹਮਣ ਨੇ। [8]ਚੁਗਲੀ। [9]ਈਰਖਾ। [10]ਦੋਸ਼ ਲਗਾਉਣ ਤੇ ਚੁਗਲੀ ਕਰਨ ਵਿਚ। [11]ਆਕੇ। [12]ਲਿਆਉਂਦਾ ਨਹੀਂ ਕਿਸੇ ਨੂੰ। [13]ਫੇਰ। [14]ਪੁੱਛਿਆ [15]ਬਚਨ। [16]ਆਖਕੇ। [17]ਸ਼ੇਰ ਉੱਤੇ। [18]ਮੱਛਰ। [19]ਗੁੱਸੇ ਹੋਇਆ। [20]ਮਰਦਾਨਗੀ, ਪ੍ਰਾਕ੍ਰਮ। (ਅ) ਮਰਜ਼ੀ। [21]ਆਕੜ। [22]ਦਰਵਾਜੇ ਤੇ। [23]ਅਵਾਜ਼ ਦਿੱਤੀ। [24]ਪੜਦੇ ਬਿਨਾਂ। *ਪਾ:—ਅਨਿਕ।

॥੨੩॥ ਚੌਪਈ॥ 'ਚਲਿਯੋ ਤੂਰਨ ਮਲਕ ਬੁਲਾਵੈ। ਨਤੁ[1] ਮਾਨਵ ਕੌ ਅਵਰ ਪਠਾਵੈ[2]'। ਬੋਲੇ ਸ਼੍ਰੀ ਗੁਰੁ ਸਭਿ ਸੁਖਧਾਮਾ[3]। 'ਮਲਕ ਸੰਗ ਕਜ਼ਾ ਹਮਰੋ ਕਾਮਾ ॥ ੨੪ ॥ ਕੌਨ ਮਲਕ ? ਹੌਂ ਜਾਨਤਿ ਨਾਂਹੀ। ਕਬਿ ਨ ਬਿਲੋਕਯੋ ਕਹਾਂ ਬਸਾਹੀ[4]। ਲੇਨਿ ਦੇਨਿ ਕੋ ਕਾਜ ਨ ਕੋਊ। ਕਿਉਂ ਆਇਸ ਕਰਿ ਭੇਜਤਿ ਸੋਊ?॥੨੫॥ ਹਟਿ ਦੂਜੀ ਦੂਤੀ[5] ਦਿਜ[6] ਕੀਨੀ। ਭੇਵ ਨ ਸਮਝਹਿ ਜਿਹ ਮਤਿ ਹੀਨੀ। 'ਸੁਨਹੁ ਮਲਕ! ਜੋ ਆਇਸ ਤੋਰੀ। ਰਿਦੇ ਨ ਆਨਤਿ, ਦੀਨ ਬਹੋਰੀ[7] ॥੨੬ ॥ ਦੋਹਰਾ ॥ ਕਹੈ,-ਨ ਜਾਨੋਂ ਮਲਕ ਮੈਂ, ਕੋ ਹੈ ਕਹਾਂ ਬਸਾਇ?-। ਵਡੋ ਢੀਠ ਨਿਸ਼ਠੁਰ[8] ਬਚਨ ਤੁਮ ਕੋ ਕਹੇ ਬਨਾਇ ॥੨੭॥ ਚੌਪਈ ॥ ਨਹੀਂ ਬੁਲਾਯੋ ਇਹ ਠਾਂ ਆਵੈ। ਕਰਹੁ ਅਬਹਿ ਜਿਉਂ ਹਿਰਦੈ ਭਾਵੈ। ਤਵ ਭੋਜਨ ਕੀ ਕਰਿ ਹੈ ਨਿੰਦਾ। ਖਾਵਹਿ ਘਰ ਸ਼ੂਦਰ ਜੋ ਮੰਦਾ ॥੨੮॥ ਖੱਤ੍ਰੀ ਜਾਤਿ ਨ ਲੱਜਾ ਕਰਿਈ।ਲੋਕ ਰੀਤਿ ਉਰ ਤੇ ਪਰਿਹਰਿਈ[9]। ਆਗੈ ਪਾਵਕ ਰੋਸ ਬਹੁਤੀ[10]। ਬਚਨ ਘ੍ਰਿੱਤ ਜਨੁ ਦੀਨਿ ਅਹੁਤੀ[11]॥੨੯॥ ਅਰੁਨਬੇਖ[12] ਕਰਿ ਮਲਕ ਅਲਾਵੈ[13]। 'ਅਬਹਿ ਬੁਲਾਏ, ਜੋ ਨਹਿ ਆਵੈ। ਬਹੁ ਨਰ ਜਾਵਹੁ ਗਹਿ ਆਨੀਜੈ[14]*। ਦਿਜ ਕੇ ਸੰਗ, ਬਿਲਮ ਨਹਿ ਕੀਜੈ' ॥੩੦॥ ਦੋਹਰਾ॥ ਲੈਕਰਿ ਪਾਂਚ ਕ[15] ਮਨੁਜ ਪੁਨ ਦਿਜ ਤਬ ਗਯੋ ਰਿਸਾਇ। ਊਚੇ ਬਚਨ ਉਚਾਰਿ ਕੈ ਨਾਨਕ ਲਏ ਬੁਲਾਇ ॥ ੩੧ ॥ ਚੌਪਈ ॥ 'ਮਲਕ ਰੋਸ ਤੁਝ ਪਰ ਬਹੁ ਕੀਨੋ। ਚਲਹੁ ਸੰਗ ਭਲਿ ਬਿਧਿ[16] ਮਨ ਚੀਨੋ[17]। ਨਾਤੁਰ ਤੁਮ ਕੋ ਗਹਿ ਲੈਜਾਵਹਿ। ਹੇਰਹੁ ਨਰ[18], ਨਹਿ ਬਿਲਮ ਲਗਾਵਹਿਂ[19]॥੩੨॥ ਬਿਗਸੇ[20] ਸ਼੍ਰੀ ਪ੍ਰਭੁ ਸੁਨਿ ਬਚ ਔਸਾ।ਚਲੇ ਸੰਗ ਜਹਿਂ ਭਾਗੋ ਬੈਸਾ।ਮਤਿ ਮੰਦਨ ਕੋ ਲੱਜਤਿ ਕਰਨੇ।ਸਰਬ ਗਰਬ ਤਿਹ ਉਰ ਕੋ ਹਰਨੇ[21] ॥ ੩੩ ॥ ਸ਼੍ਰੀ ਗੁਰੁ ਗਵਨੇ ਜਾਇ[22] ਅਗਾਰੀ[23]। ਲਾਲੋ ਚਲਜੋ ਸਸ਼ੀਕ[24] ਪਿਛਾਰੀ[25]। ਦਿਜ ਅਰ ਮਨੁਜ ਜਾਹਿਂ ਸੰਗ ਲਾਗੇ। ਪਗ ਨਹਿਂ ਲਾਗਹਿਂ

---

[1]ਨਹੀਂ ਤਾਂ। [2]ਭੇਜੇਗਾ। [3]ਸਾਰੇ ਸੁਖਾਂ ਦੇ ਘਰ। [4]ਕਿੱਥੇ ਵਸਦਾ ਹੈ। [5]ਦੁਗਲੀ। [6]ਬ੍ਰਾਹਮਣ ਨੇ [7]ਮੋੜ ਦਿੱਤੀ ਹੈ। [8]ਕਠੋਰ। [9]ਛਡ ਦਿੱਤੀ ਹੈ। [10]ਗੁੱਸਾ ਰੂਪੀ ਅਗਨੀ ਬਹੁਤੀ ਸੀ। [11](ਚੁਗਲੀ ਦੇ ਵਾਕ ਘਿਓ ਦੀ ਆਹੁਤੀ ਮਿਲ ਗਏ। [12]ਲਾਲ ਸਰੂਪ (ਚਿਹਰਾ)। [13]ਕਿਹਾ। [14]ਫੜ ਲਿਆਓ। [15]ਪੰਜ। [16]ਵੰਗੀ ਤਰ੍ਹਾਂ। [17]ਸਮਝ ਲਓ। [18]ਵੇਖਦੇ ਹੋ ਮਨੁਖ। [19]ਏਹ ਦੇਰ ਨਹੀਂ ਲਾਣਗੇ। [20]ਹੱਸੇ। [21]ਦੂਰ ਕਰਨ ਲਈ। [22]ਟੁਰੇ ਜਾਂਦੇ ਹਨ। [23]ਅੱਗੇ। [24]ਸੰਸੇ ਨਾਲ, ਡਰਦਾ ਹੋਯਾ। [25]ਪਿੱਛੇ। *ਪਾ:-ਬਹੁਰ ਨ ਆਵੈ ਗਹਿ ਆਨੀਜੈ।

ਦੁਸ਼ਟ ਅਭਾਗੇ[1] ॥੩੪॥ ਦੋਹਰਾ ॥ ਸੁਨੀ ਨਗਰ ਮਹਿ ਜਹਿ ਤਹਾਂ–ਸ਼੍ਰੀ ਗੁਰੂ ਗਹਿ ਮੰਗਵਾਇ–। ਧਾਇ ਧਾਇ ਹਿਤ ਹੋਰਨੇ ਸੰਗ[2] ਚਲੇ ਸਭਿ ਜਾਇੰ ॥ ੩੫ ॥ ਚੌਪਈ ॥ ਜਾਇ ਮਲਕ ਢਿਗ, ਬਚਨ ਅਲਾਯੋ । 'ਅਬ ਨਾਨਕ ਤੁਮਰੇ ਪਹਿ ਆਯੋ' । ਮਲਕ ਕਹੈ 'ਆਨਹੁ ਮਮ ਪਾਸਾ' । ਸ਼੍ਰੀ ਗੁਰੁ ਅੰਤਰ ਗਏ ਅਵਾਸਾ[3]॥੩੬॥ ਕਹਯੋ ਜਾਇ 'ਮੁਝ ਕਿਉਂ ਬੁਲਿਵਾਯੋ ? ਬਾਰ ਬਾਰ ਨਿਜ ਮਨੁਜ ਪਠਾਯੋ । ਕੌਨ ਕਾਜ ਤੇਰੋ ਮਮ ਸੰਗਾ ? । ਭੇਜਹਿੰ ਆਇਸ ਹੋਇ ਨਿਸੰਗਾ' ॥ ੩੭ ॥ ਸੁਨਿ ਕਰਿ ਭਾਰੋ ਬਚਨ ਅਲਾਯੋ । 'ਬ੍ਰਹਮ ਭੋਜ ਮਮ[4] ਕਿਉਂ ਨਹਿੰ ਆਯੋ ? । ਦਿਜ ਨੈ ਤੁਝੈ ਅਮੰਤ੍ਰ ਦੀਨੋ[5] । ਆਨਿ ਅਹਾਰ ਨ ਖਾਵਨ ਕੀਨੋ ॥ ੩੮ ॥ ਬ੍ਰਹਮਭੋਜ ਮੈਂ ਦੇਖੂ ਕਵਨਾ ? । ਜਿਹ ਪਿਖਿ ਨਹਿੰ ਆਵਾ ਮੁਝ ਭਵਨਾ' । [6]"ਹਮ ਫਕੀਰ ਸਭਿ ਤੇ ਸੁ ਬਿਦਾਵੈ' । ਜਹਿੰ ਗੁਜਰੈ ਤਹਿੰ ਹੀ ਗੁਜਰਾਵੈਂ ॥ ੩੯ ॥ ਦੋਹਰਾ ॥ ਜਹਾਂ ਬਨੀ ਅਚਵੀ[7] ਤਹੀਂ ਲਾਲਚ ਅਚਵਨ ਨਾਂਹਿ । ਜੈਸੇ ਦੇਵਹਿ ਆਨਿ ਕੋ ਉਰ ਕਰਿ ਹਰਖ ਸੁ ਖਾਂਹਿ' ॥ ੪੦ ॥ ਚੌਪਈ ॥ ਸੁਨਿ ਕਰਿ ਮਲਕ ਕਹੈ ਰਿਸ ਬੈਨਾ । 'ਭਾ ਬਿਪਰੀਤਿ[8], ਰਿਦੇ ਤੁਝ ਭੈ ਨਾ । ਸੁਨੀ ਹਮਹਿੰ ਤਵ ਖੱਤ੍ਰੀ ਜਾਤਾ । ਸ਼ੂਦ੍ਰਨ ਸਦਨ ਅਸਨ[10] ਨਿਤ ਖਾਤਾ॥੪੧॥ਤਪਾ ਰਖਾਯੋ ਆਖਯ ਤੋਹੀ[11] । ਦੇਖਤਿ ਹੀ ਰਿਸ ਉਪਜਹਿ ਮੋਹੀ । ਬ੍ਰਹਮਭੋਜ ਕੋ ਨਾਮ ਰਖੇਈ[12] । ਅੰਨ ਪਾਕ[13] ਘਰ ਨੀਚ[14] ਅਚੇਈ[15] ॥੪੨॥ ਰਹੇ ਬੁਲਾਇ, ਨ ਹਮ ਘਰ ਆਵਾ । ਕਿਹ ਕੋ ਕਹਨਿ ਨ ਮਨ ਮਹਿੰ ਲਜਾਵਾ । ਦਿਜ, ਖੱਤ੍ਰੀ, ਬੈਸਨ ਸਭਿ ਖਾਯੋ । ਸੋ ਨਹਿੰ ਇਹ ਕੇ ਹਿਰਦੇ ਭਾਯੋ' ॥ ੪੩ ॥ ਦੋਹਰਾ ॥ ਸੁਨਿ ਸ਼ੋਨਨ ਸ਼੍ਰੀ ਗੁਰੂ ਭਨੈ 'ਆਨਹੁ[16] ਅਬਹਿ ਅਹਾਰ । ਬ੍ਰਹਮ ਭੋਜ ਮਹਿੰ ਜੋ ਕਰਸੋ, ਰਹੇ ਨ ਚਾਹਿ ਤੁਮਾਰ' ॥ ੪੪ ॥ ਚੌਪਈ ॥ ਤਿਹ ਸੋਂ ਕਹਿ, ਲਾਲੋ ਸੋਂ ਭਾਖਾ[17] । 'ਆਨਹੁ ਅਸਨ[18] ਹੋਇ ਕੁਛ ਰਾਖਾ' । ਲਾਲੋ ਨਿਜ ਘਰ ਆਵਾ ਦੌਰਾ । ਲੀਨ ਕੌਧਰੇ ਕੋ ਟੁਕ[19] ਟੋਰਾ[20] ॥ ੪੫ ॥ ਮਲਕ ਅਸਨ ਸੰਨਿਗਧ[21]

---

[1]ਅਭਾਗ ਚਰਨੀ ਨਹੀਂ ਲਗਦੇ (ਗੁਰੂ ਜੀ ਦੇ) । [2]ਨਾਲ । [3]ਘਰ ਦੇ ਅੰਦਰ ਗਏ। [4]ਮੇਰੇ ਤੇ । [5]ਨੇਉਂਦਾ ਦਿੱਤਾ ਸੀ । [6]ਗੁਰੂ ਜੀ ਬੋਲੇ । [7]ਦਾਵਾ ਨਹੀਂ ਰਖਦੇ (ਕਿਸੇ ਨਾਲ) । [8]ਛਕ ਲਈ । [9]ਉਲਟ । [10]ਭੋਜਨ । [11]ਨਾਮ ਆਪਣਾ । [12]ਨਾਮ ਧਰਨਾ=ਐਬ ਲਾਣਾ । [13]ਰਸੋਈ ਦਾ । [14]ਨੀਚ ਦੇ ਘਰ ਦਾ । [15]ਛਕਦਾ ਹੈਂ । [16]ਲਿਆਓ । [17]ਕਿਹਾ । [18]ਭੋਜਨ । [19]ਟੁੱਕੜ । [20]ਟੋਲਕੇ (ਅ) ਟੁਕੜ ਟੋਰ । [21]ਘਿਉ ਵਾਲਾ ।

ਮੰਗਾਵਾ। ਬ੍ਰਹਮਭੋਜ ਮਹਿੰ ਜੋ ਕਰਿਵਾਵਾ। ਪੂਪ[1] ਪੂਰਿਕਾ[2] ਬਹੁਰ ਤਿਹਾ-ਵਲ[3]। ਬਿਬਿਧ[4] ਅਹਾਰ ਮੰਗਾਇ ਉਤਾਵਲ[5] ॥ ੪੬ ॥ ਆਗੇ ਸ਼੍ਰੀ ਨਾਨਕ ਕੇ ਰਾਖੇ। 'ਖਾਹੁ ਚਾਹੁ ਸੋਂ' ਇਉਂ ਮੁਖ ਭਾਖੇ[6]। ਲਾਲੋ ਕੀ ਦਿਸ਼ਿ ਦੇਖਿ ਦਯਾਲਾ। ਲੀਨਿ ਕੋਧਰੇ ਟੁਕ ਤਤਕਾਲਾ ॥ ੪੭ ॥ ਦੋਹਰਾ ॥ ਬਾਂਵੇਂ-ਕਰ[7] ਮਹਿੰ ਪੂਪ[8] ਲੈ ਦਾਹਨ[9] ਟੁਕਰਾ ਧਾਰਿ। ਹਾਥ ਝਪੀੜੇ ਜੁਗਲ[10] ਜਬ ਹੇਰਤਿ ਲੋਕ ਅਪਾਰ ॥੪੮॥ ਚੌਪਈ ॥ ਦੁਹੂੰ ਹਾਥ ਤੇ ਨਿਕਸੀ ਧਾਰਾ। ਬਹੁ ਲੋਕਨ ਕੀ ਸਭਾ ਮਝਾਰਾਇਕ ਤੇ ਦੂਧ,ਰਕਤ[11] ਇਕ[12] ਨਿਸਰੀ[13]। ਗੰਗ[14] ਸਰਸੁਤੀ[15] ਸੀ ਤਹਿੰ ਪਸਰੀ[16] ॥ ੪੯ ॥ ਇਕ ਦਿਸ ਦੂਧ ਪਰਤਿ ਧਰ ਮਾਂਹੀ। ਇਕ ਦਿਸ ਸ਼ੋਣਿਤ[17] ਨਿਚੁਰਤਿ ਤਾਂਹੀ। ਹਾਥ ਝਪੀੜਹਿ ਸ਼੍ਰੀ ਗੁਰੁ ਜਿਉਂ ਜਿਉਂ। ਨਿਕਸਹਿ ਤਿਨ ਤੇ ਅਧਿਕਹਿ ਤਿਉਂ ਤਿਉਂ ॥ ੫੦ ॥ ਚੱਕ੍ਰਿਤ ਭਏ ਸਭਾ ਨਰ ਸਾਰੇ।–ਇਹ ਅਚਰਜ ਕਬਿ ਨਹੀਂ ਨਿਹਾਰੇ। ਅਸਨ ਵਿਖੈ ਤੇ ਰਕਤ[17] ਨਿਕਾਸਾ[18]। ਕੀਨੋ ਇਕ ਤੇ ਦੂਧ ਪ੍ਰਕਾਸ਼ਾ–॥ ੫੧ ॥ ਦੋਹਰਾ ॥ ਭੀਰ ਕ੍ਰੂਰ ਭੌਨੀ[19] ਭ੍ਰਮੋ ਹੇਰਤਿ ਅਚਰਜ ਬਾਤ। ਕੋ ਬਿਧਿ ਸਮਝ ਨ ਆਵਈ, ਦੀਸਤਿ ਹੈ ਬਖ਼ਯਾਤ[20] ॥ ੫੨ ॥ ਚੌਪਈ ॥ ਸ਼੍ਰੀ ਗੁਰੁ ਧਰਮ ਮੂਲ ਸੋਂ ਸਾਨੀ[21]। ਬੋਲੇ ਪਰਮ ਮਨੋਹਰ ਬਾਨੀ। 'ਬਹੁਤ ਨਰਨ ਕੋ ਸ਼ੋਣਤਿ[22] ਲੀਨਾ। ਤਿਹੰ ਕੋ ਬ੍ਰਹਮ ਭੋਜ ਤੈਂ ਕੀਨਾ ॥ ੫੩ ॥ ਇਹ ਕੇ ਅਚਵਤ[23] ਪੁੰਨ ਪਲਾਈ[24]। ਕਲਿਮਲ ਸੋਂ[25] ਧਨ ਕਿਯ ਇਕਠਾਈ[26]। ਸੁਨਹੁ ਮਲਕ! ਜਿਹ ਕੋ ਸੁਧ ਨਾਂਹੀ। ਸੋ ਇਹ ਸ਼ੋਣਿਤ ਹਿਤ ਕਰਿ ਖ਼ਾਹੀ ॥ ੫੪ ॥ ਤਪਿਯਨ ਤਪ ਛੀਜਹਿ[27] ਇਹ ਖਾਏ। ਧਯਾਨੀ[28] ਧਯਾਨ ਨ ਲਗਹਿ ਲਗਾਏ[29]। ਖਾਵਤਿ ਮਨ ਕੋ ਕਰਤਿ ਮਲੀਨਾ। ਹਰਿ ਜਸੁ ਰੰਗ ਨ ਚਢਹਿ ਨਵੀਨਾ[30] ॥ ੫੫ ॥ ਦੋਹਰਾ ॥ ਸੁਧ[31] ਜਿਨ ਕੇ ਹਿਰਦੇ ਵਿਖੈ ਸੋ ਕਿਉਂ ਸ਼ੋਣਿਤ ਪੀਅ। ਪੁੰਨਹੀਨ[32] ਨਿਜ[33] ਕਿਉਂ

---

[1]ਪੂੜੇ। [2]ਪੂੜੀ। [3]ਕੜਾਹ। [4]ਤਰ੍ਹਾਂ ਤਰ੍ਹਾਂ ਦੇ। [5]ਛੇਤੀ। [6]ਕਿਹਾ। [7]ਖੱਬੇ ਹੱਥ। [8]ਪੂੜੇ। [9]ਸੱਜੇ। [10]ਦੋਵੇਂ। [11]ਲਹੂ। [12]ਇਕ ਤੋਂ। [13]ਚੋਈ। [14]ਗੰਗਾ ਚਿੱਟੀ ਹੈ। [15]ਸਰਸੁਤੀ ਲਾਲ ਹੈ। [16]ਫੈਲੀ, ਵੱਗੀ। [17]ਲਹੂ। [18]ਕਢਿਆ। [19]ਘਰ। [20]ਪ੍ਰਗਟ। [21]ਮਿਲੀ ਹੋਈ। [22]ਲਹੂ। [23]ਛਕਿਆਂ। [24]ਪੁੰਨ ਨਾਸ਼ ਹੁੰਦੇ ਹਨ। [25]ਪਾਪਾਂ ਨਾਲ। [26]ਇਕੱਠਾ ਕੀਤਾ ਹੈ। [27]ਨਾਸ਼ ਹੁੰਦਾ ਹੈ। [28]ਧਯਾਨੀਆਂ ਦਾ। [29]ਲਾਯਾਂ ਨਹੀਂ ਲਗਦਾ। [30]ਨਵਾਂ। [31]ਖਬਰ ਹੈ। [32]ਪੁੰਨ ਰਹਿਤ। [33]ਆਪਨੂੰ।

ਕਰੈਂ, ਸਮਝ ਦੇਖਿਯੋ ਹੀਯ[1] ॥ ੫੬ ॥ ਚੌਪਈ ॥ ਅਸਨ ਬਿਲੋਕਹੁ ਸ਼ੂਦਰ ਧਾਮੂੰ[2]। ਨਿਕਸਤਿ ਪੈ[3] ਜਿਹਤੇ ਅਭਿਰਾਮੂ[4]। ਬ੍ਰਹਮ ਭੋਜ ਹੋਵਤਿ ਨਿਤ ਇਨ ਕੇ। ਕਰੋਂ ਅਹਾਰ ਸਦਨ[5] ਹੋਂ ਜਿਨ ਕੇ ॥ ੫੭ ॥ ਨਿਜ ਕਰ ਟਹਿਲ ਦਿਵਸ ਮਹਿੰ ਕਰਿਹੀ। ਬ੍ਰਿੱਤਿ[6] ਨ ਕਲਿਮਲ[7] ਕੀ ਉਰ ਧਰਿਹੀ। ਕਰਿ ਮਿਹਨਤ ਸੋਂ ਹਾਥ ਕਮਾਈ। ਬਹੁਰ ਅਥਿਤ ਕੋ ਦੇਯ ਤ ਖਾਈ* ॥ ੫੮ ॥ ਇਸ ਅਚਵੇ[8] ਉਰ[9] ਨਿਰਮਲ ਹੋਵਹਿ। ਜਨਮ ਜਨਮ ਮਲ ਜਲ ਸਮ ਧੋਵਹਿ। ਕਰਿ ਤੈਂ[10] ਇਕਠੀ ਕਲਖੁ[11] ਕਮਾਈ। ਕੀਰਤਿ[12] ਕਾਰਣ[13] ਨਰਨ[14] ਖੁਵਾਈ ॥ ੫੯ ॥ ਪਾਪ ਛਪਾਵਤਿ ਨਿਜ ਮਨ ਮਾਂਹੀ। ਨਹਿਨ ਸੁਨਾਇ ਦਿਖਾਵਹਿੰ ਕਾਹੀ[15]। ਕਿਕਰ ਬੀਜ ਜਿਉਂ ਧਰਤਿ ਮਝਾਰੀ। ਉਗ[16] ਲਗਿ[17] ਕੰਟਕ[18], ਦੇਂ ਦੁਖਭਾਰੀ ॥੬੦॥ ਇਹ ਜੁ ਪੁੰਨ ਕਰਿ ਸਭਿਨਿ ਦਿਖਾਵਾ। ਸੁਜਸ ਪਾਇ ਹਿਰਦੇ ਗਰਥਾਵਾ[19]। ਧਰਤਿ ਵਹਿਰ ਜਿਉਂ ਬੀਜ ਰਸਾਲਾ[20]। ਉਗਹਿ ਨ, ਕਿਉਂ ਫਲ ਦੇਹਿ ਬਿਸਾਲਾ[21] ॥ ੬੧ ॥ ਹੁਇ ਜੁ ਛਪਾਯੋ ਉਗਵਹਿ ਸੋਊ। ਯਹੀ ਰੀਤਿ ਜਾਨਹਿ ਸਭਿ ਕੋਊ। ਤੁਝਕੋ ਹੈ ਦੋਨੋ ਬਿਪਰੀਤਾ। ਤਬ ਜਾਨਹੁ ਜਬ ਦੇ ਜਮ ਭੀਤਾ[22] ॥ ੬੨ ॥ ਦੋਹਰਾ ॥ ਮਹਿਮਾ ਪਾਵਕ[23] ਸੀ ਨਿਰਖਿ[24], ਨਿਜ ਮਨ ਕਰਿ ਲਘੁ ਦਾਰ[25]। ਜਰਬਰਿ[26] ਕੋ ਜਢ[27] ਭਸਮ ਭਾ[28] ਸਮਝਤਿ ਨਹੀਂ ਗਵਾਰ ॥ ੬੩ ॥ ਬਹੁਰੋ ਬਚਨ ਘ੍ਰਿੱਤ ਕੇ ਪਰਸੇ। ਪਾਵਕ[29] ਭਯੋ ਜਾਂਹਿ ਤੇ ਸਰਸੇ[30]। ਉਰ ਮਹਿੰ ਰਿਸਿ[31] ਅਤਿ ਕਛੁ ਨ ਬਸਾਈ[32]। ਲੱਜਤਿ ਹੋ ਕਰਿ ਗ੍ਰੀਵ ਨਿਵਾਈ ॥ ੬੪ ॥ ਬੋਲ ਨ ਆਵ ਬਿਕੁਲ ਸਾ ਭਯੋ। ਜਿਉਂ ਕਿਰਪਨ ਕਾ ਧਨ ਕਿਤਿ ਗਯੋ। ਕਿਧੌਂ ਜੂਪ ਮੈਂ[33] ਦਰਬ ਹਿਰਾਯੋ। ਚੋਰਜਾਰਿ ਜਿਉਂ ਬੋਲ ਨ ਆਯੋ ॥੬੫॥ ਉਚ ਨੀਚ ਹੇਰਹਿੰ ਨਰ ਠਾਂਢੇ। ਚਿਤ ਮਹਿੰ

[1]ਦਿਲ ਵਿਚ। [2]ਸ਼ੂਦਰ ਦੇ ਘਰ ਦਾ। [3]ਦੁੱਧ। [4]ਸੁੰਦਰ। [5]ਘਰ। [6]ਉਪਜੀਵਕਾ। [7]ਪਾਪਾਂ ਦੀ। [8]ਖਾਧੇ। [9]ਜਿਦਾ। [10](ਪਰ) ਤੂੰ ਕਰਕੇ। [11]ਪਾਪਾਂ ਦੀ। [12-13](ਅਪਨੀ) ਮਹਿਮਾਂ ਵਾਸਤੇ। [14]ਮਨੁਖਾਂ ਨੂੰ। [15]ਕਿਸੇ ਨੂੰ। [16]ਉਗਿਆਂ। [17]ਲੱਗਣਗੇ। [18]ਕੰਡੇ। [19]ਹੰਕਾਰ ਕੀਤਾ। [20]ਧਰਤੀ ਦੇ ਬਾਹਰ (ਉਤੇ ਰੱਖਿਆਂ) ਸੁਹਣਾ ਬੀਜ ਬੀ ਨਹੀਂ ਉਗਦਾ। [21]ਬਹੁਤਾ ਫਲ ਕੀਕੂੰ ਦੇਵੇਗਾ। [22]ਡਰ। [23]ਅੱਗ ਵਰਗੀ, ਤੇਜਮਯ। [24]ਵੇਖਕੇ। [25]ਛੋਟੀ ਲਕੜੀ ਕਰਕੇ। [26]ਸੜ ਬਲ। [27]ਮੂਰਖ। [28]ਸੁਆਹ ਹੋਗਿਆ। [29]ਅੱਗ। [30]ਵੱਧਾ। [31]ਗੁੱਸਾ। [32](ਪਰ) ਪੇਸ਼ ਨਹੀਂ ਜਾਂਦੀ। [33]ਜੂਏ ਵਿਚ।

*ਪਾ:—ਦੇਤ ਖਵਾਈ।

ਅਧਿਕ ਬਿਸਮਤਾ ਬਾਢੇ[1]। ਸ਼੍ਰੀ ਨਾਨਕ ਉਠਿ ਬਾਹਰ ਆਏ। ਮਨਹੁ ਗਜਾਨ ਕੋ ਤਰਨਿ ਸੁਹਾਏ[2] ॥ ੬੬ ॥ ਦੋਹਰਾ ॥ ਲਾਲੋ ਜਿਨਕੇ ਸੰਗ ਹੈ ਅੰਗ ਉਮੰਗਤਿ[3] ਭਾ ਜੁ[4]। ਰਦਨ[5] ਕੁੰਦ[6] ਕਰੁਨਾ ਸਦਨ ਬਦਨ[7] ਸੁ ਉਡਗਨ ਰਾਜ[8] ॥ ੬੭ ॥ ਚੌਪਈ ॥ ਆਨਿ ਸਦਨ ਮਹਿੰ ਪ੍ਰਭੂ ਬਿਰਾਜੇ। ਜਿਹ ਕੀ ਕਰੁਨਾ ਧਮ ਦੁਖ ਭਾਗੇ। ਪੁਰਿ ਮਹਿੰ ਬਿਸਤਰਯੋ[9] ਬਿਰਤਾਂਤ॥ ਮਿਲਿ ਮਿਲਿ ਕਰਹਿੰ ਪਰਸਪਰ ਬਾਤਾ ॥ ੬੮ ॥ ਮਲਕ ਭਯੋ ਲੱਜਤਿ ਮਨ ਮਾਨੀ[10]। ਗਿਰਾ ਨ ਸਨਮੁਖ ਕਛੂ ਬਖਾਨੀ। ਜੋ ਨਰ ਹੁਤੇ ਚਤੁਰ ਮਤਿਵਾਨਾ । ਮਾਨੀ ਮਹਿੰਮਾ ਮਨਹਿੰ[11] ਮਹਾਨਾ ॥ ੬੯ ॥ ਜਿਹਠਾਂ ਮਿਲਹਿੰ ਕਰਹਿੰ ਪਦ ਬੰਦਨ[12]। ਜਿਸ ਦਰਸ਼ਨ ਤੈ ਤਾਪ ਨਿਕੰਦਨ। ਲਖਯੋ ਸੁ ਕਲਾਵਾਨ ਇਹ ਕੋਈ[13]। ਨਿੰਦਾ ਯਾਂਕੀ ਬਹੁ ਦੁਖ ਦੋਈ ॥ ੭੦ ॥ ਸੰਤ ਲੋਕ ਸ਼ੁਭ ਮਤੋ ਨਿਰਾਲਾ। ਜਿਹ ਮਹਿੰ ਅਜ਼ਮਤਿ[14] ਅਜਿਤ[15]ਬਿਸਾਲਾ। ਜੇ ਮਤਿਮੰਦ ਮੂਢ ਅਗਜਾਨੀ। ਤਿਨਹਿੰ ਨ ਮਹਿਮਾ ਕਛੂ ਪਛਾਨੀ ॥੭੧॥ ਜਿਉਂ ਚਿੰਤਾਮਨਿ ਕਪਿਕਰ[16]ਆਈ। ਨਹਿੰ ਜਾਨਹਿ ਤਿਹ ਕੀਮਤਿ ਕਾਈ*। ਕਹਹਿ ‘ਕਿ ਨਦਰਬੰਦ ਸਾ ਕੀਨਾ[17]। ਜਾਨਯੋ ਗਯੋ ਨ ਕਜ਼ਾ ਕਰਿ ਦੀਨਾ’ ॥੭੨॥ ਦੋਹਰਾ ॥ ਮਲਕ ਮੰਦਮਤਿ ਮੂਢ ਮਨ ਕਲਿਮਲ[18] ਬਲਿਤ[19] ਮਲੀਨ। ਮਹਿਮਾ ਮਾਨਿ ਨ ਪਦ ਪਰਸੋ, ਬਹੁਰੋ ਮਤਸਰ ਕੀਨਿ ॥੭੩॥ ਚੌਪਈ ॥ ਰਿਦੈ ਵਿਚਾਰਹਿ ਅਸ ਅਗਜਾਨਾ।–ਬੈਰ ਲੈਉਂ ਤੌ ਸੁਖ ਮਮ ਪ੍ਰਾਨਾ। ਲੱਜਤਿ ਕੀਨੋ ਮੁਹਿ[20] ਬਹੁ ਮਾਂਹੀ। ਖ਼ਾਨ[21] ਨਿਕਟਿ ਗਹਿਵਾਵੌਂ[22]ਤਾਂਹੀ[23]–॥੭੪ ॥ ਜਿਹਤੇ ਦੁਖ ਪਾਵਹਿ ਜਹ ਸੋਊ। ਕਰਤਿ[24] ਉਪਾਵ ਲੋਕ ਯੁਗ[25] ਖੋਊ[26]। ਭੋਰ ਭਈ ਤਜਿ ਭੌਨ ਪਧਾਰਾ। ਗਯੋ ਖ਼ਾਨ ਕੀ ਸਭਾ ਮਝਾਰਾ ॥ ੭੫ ॥ ਇਕ ਤਿਹਂ[27] ਤਾਤ[28] ਤਰੁਨ[29]

---

[1]ਵਧੀ।[2]ਗਜਾਨ ਦਾ ਸੂਰਜ ਸ਼ੋਭ ਰਹੇ ਹਨ।[3]ਅੰਗਾਂ ਵਿਚ ਉਤਸਾਹੀ।[4]ਹੋਇਆ ਹੈ ਜੋਹੜਾ।[5]ਦੰਦ।[6]ਮਰਤਬਾਨ ਦੇ ਫੁਲ ਵਤ। [7]ਮੁਖੜਾ। [8]ਚੰਦ੍ਰਮਾਂ (ਵਰਗਾ ਹੈ)। [9]ਫੈਲ ਗਿਆ। [10]ਮਨ ਦਾ ਹੰਕਾਰੀ (ਸੀ ਮਲਕ)। [11]ਮਨ ਵਿਚ। [12]ਨਮਸਕਾਰ। [13]ਕੋਈਆਂ ਨੇ। [14]ਕਰਾਮਾਤ। [15]ਨਾ ਜਿੱਤੀ ਜਾਣ ਵਾਲੀ। [16]ਬੰਦਰ ਦੇ ਹੱਥ। [17](ਗੁਰੂ ਜੀ ਨੇ) ਨਜ਼ਰ ਈਨ੍ਹ ਦਿਤੀ ਸੀ। [18]ਪਾਪਾਂ ਨਾਲ। [19]ਵੇੜ੍ਹਿਆ। [20]ਮੈਨੂੰ। [21]ਹਾਕਮ ਤੋਂ। [22]ਫੜਵਾਵਾਂਗਾ। [23]ਇਸਨੂੰ। [24]ਕਰਦਾ ਹੈ। [25]ਦੋਵੇਂ ਲੋਕ। [26]ਗੁਵਾਏ ਜਾਣ ਦੇ। [27]ਉਸ (ਖਾਨ) ਦਾ। [28]ਪੁਤ੍ਰ ਸੀ। [29]ਜੁਵਾਨ। *ਪਾ:–ਭਾਈ।

ਜਿਹ ਬੈਸਾ[1]। ਭਯੋ ਆਮ[2] ਮੈਂ ਮ੍ਰਿੱਤਕ[3] ਜੈਸਾ। ਕਰਿ ਉਪਚਾਰ[4] ਥਕੇ ਸਮੁਦਾਈ[5]। ਤਿਹ ਕੋ ਰੋਗ ਨ ਸਕੇ ਗਵਾਈ ॥ ੭੬ ॥ ਦੋਹਰਾ ॥ ਮਲਕ ਨਿਕਟਿ[6] ਬੂਝਨੋ[7] ਨ੍ਰਿਪਤਿ[8] 'ਸੁਤ ਨਹਿ ਹੋਇ ਅਰਾਮ। ਕੋ ਉਪਚਾਰ ਨ ਲਾਗਈ ਕਰੌਂ ਕੌਨ ਅਬ ਕਾਮ ?॥ ੭੭ ॥ ਚੌਪਈ ॥ ਭੇਖਜ[9] ਨਾਨਾ ਭਾਂਤਿ ਕਰਾਏ। ਗੌਂਸ ਪੀਰ ਮੈਂ ਸਭੈ ਮਨਾਏ। ਜੋ ਬਿਧਿ ਮੁਝ ਕਿਨ ਆਨਿ ਬਖਾਨੀ। ਸੋ ਮੈਂ ਕਰੀ ਰਿਦੈ ਪਰਮਾਨੀ[10]' ॥੭੮॥ ਸੁਨਿ ਕਰਿ ਭਾਰੋ ਮਨ ਮਹਿਂ ਗੁਨਿਯਾ।–ਜੋ ਚਾਹਤਿ ਸੋ ਕਾਰਜ ਥਨਿਯਾ–। ਬੋਲਯੋ ਦੁਸ਼ਟ ਮੰਦ-ਮਤਿ ਮਾਨੀ[11]। ਜਿਹ ਤੇ ਨਰਕ ਪਾਇ[12] ਦੁਖ ਖਾਨੀ॥੭੯॥'ਗਹੋ ਫਕੀਰ ਕਾਮਲਹਿ ਕੋਊ। ਤੁਮਸੁਤ ਬੇਦਨ[13]ਖੋਵਹਿ ਸੋਊ।ਤਿਨ ਬਿਨ ਰੁਜ ਤਨੁ[14] ਜਾਇ ਨ ਕੈਸੇ। ਨਿਜ ਭੁਜ ਬਲ ਬਿਨ ਸ਼ੱਤ੍ਰੁ ਜੈਸੇ'॥ ੮੦ ॥ ਸੁਨਿ ਸ਼ੋਨਨ ਭਨੈ* ਅਤੇ ਖਾਨਾ[15]। 'ਕੋ ਕਾਮਲ ਮੁਝ ਨੈਂਹੀਂ ਪਛਾਨਾ'। ਕਹਤਿ ਮਲਕ 'ਇਕ ਨਾਨਕ ਨਾਮੂ। ਸੋ ਕਾਮਲ ਸਮਝਹੁ ਅਭਿਰਾਮੂ' ॥ ੮੧ ॥ ਦੋਹਰਾ ॥ [16]ਬਹੁ ਨਰ ਸੁਨਹਿਂ ਨ ਗਨਹਿਂ ਮਨ ਔਗੁਨ ਕੈ ਗੁਨ ਰੀਤਿ[17]। ਸੰਤ ਗਹੇ ਤੇ ਰੀਝਈ ਕਿਧੌਂ[18]ਸੇਵ ਸਹਿ† ਪ੍ਰੀਤ[19] ॥੮੨॥ ਚੌਪਈ ॥ ਸੁਨਿ ਪਠਾਨ ਨੇ ਮਨੁਜ ਪਠਾਏ।ਲਾਲੋ ਸਦਨ ਦਿਸ਼ਾ ਸੋ ਆਏ।ਗਵਨੇ ਹੁਤੇ ਤਬਹਿ ਉਦਿ-ਆਨਾ। ਕਮਲ ਨੈਨ ਸ਼੍ਰੀ ਗੁਰੁ ਗਤਿਦਾਨਾ‡ ॥ ੮੩ ॥ ਕਹੈਂ ਕਿ 'ਚਲਹੁ ਭੂਵਾਲ[20] ਬੁਲਾਏ। ਕਰਹੁ ਨਾਂਹਿ[21] ਤੌ ਗਹਿ ਲੈ ਜਾਏਂ'। ਕਮਲ ਬਦਨ ਸੁਨ ਕਰਿ ਤਿਨ ਬਾਨੀ। ਗਵਨੇ ਸੰਗ ਨ੍ਰਿਪਤਿ ਇਸਥਾਨੀ[22] ॥੮੪॥ ਬੈਸੇ ਨਿਕਟਿ ਜਾਇ ਜਗਤੇਸ਼ਾ। ਬੋਲਯੋ ਦਰਸ ਬਿਲੋਕਿ ਨਰੇਸ਼ਾ। ਭੋ ਫਕੀਰ ਮਮ ਸੁਤ ਕੋ ਰੋਗੂ।ਦੇਹੁ ਗਵਾਇ ਕਰਹੁ ਨਿਹਸੋਗੂ[23]॥੮੫॥ਨਤੁ[24]ਰਾਖੌਂ ਮੈਂ

[1]ਜੁਵਾਨ ਜਿਸਦੀ ਉਮਰ ਸੀ। [2]ਬੀਮਾਰੀ ਵਿਚ। [3]ਮੁਰਦੇ। [4]ਦਵਾ ਦਾਰੂ, ਇਲਾਜ। [5]ਸਾਰੇ (ਵੈਦ ਆਦਿ)। [6]ਪਾਸੋਂ। [7]ਪੁੱਛਿਆ। [8]ਖਾਂ ਨੇ। [9]ਦੁਵਾਵਾਂ। [10]ਚੰਗੀ ਤਰ੍ਹਾਂ ਮੰਨ ਕੇ। [11]ਹੰਕਾਰੀ। [12]ਪ੍ਰਾਯਤ ਹੋਵੇ (ਭਾਰੋ ਨੂੰ)। [13]ਪੀੜਾ। [14]ਰੋਗ ਸਰੀਰ ਦਾ। [15]ਨਾਮ ਨਬਾਬ ਦਾ। [16]ਕਵਿ ਜੀ ਨਸੀਹਤ ਕਰਦੇ ਹਨ। [17]ਗੁਣ ਔਗੁਣ ਦੀ ਰੀਤ ਨਹੀਂ ਸਮਝਦੇ। [18]ਜਾਂ। [19](ਸੰਤ ਯਾ ਸਾਈਂ) ਸੰਤਾਂ ਨੂੰ ਫੜਿਆ ਰੀਝਦਾ ਹੈ ਕਿ ਪ੍ਰੀਤ ਨਾਲ ਸੇਵਾ ਕੀਤਿਆਂ ?। [20]ਰਾਜਾ ਨੇ। [21]ਜੇ 'ਨਾਂਹ' ਕਰੋਗੇ। [22]ਖਾਂ ਦੇ ਟਿਕਾਣੇ। [23]ਚਿੰਤਾ ਰਹਿਤ ਕਰੋ (ਮੈਨੂੰ)। [24]ਨਹੀਂ ਤਾਂ।

*ਪਾ:–ਭਨਹੀ। †ਪਾ:–ਯੁਤ।

‡ਪਾ:–ਆਨ ਪਹੁਵੇ ਮਨੁਜ ਰਜਾਨਾ।

ਕੈਦ ਮਝਾਰ।ਨਹਿੰ ਛੋਡੌਂ ਨਹਿੰ ਦੇਉਂ ਅਹਾਰਾ'। ਸੁਨਿ ਬੋਲੇ ਸ਼੍ਰੀ ਨਾਨਕ ਬਚਨਾ।'ਤੂੰ ਭਾ ਮੋਹ ਬੰਧ ਮੈਂ ਪਚਨਾ॥ ੯੬ ॥ ਜਿਸਕੋ ਹਤਨ ਚਹਿਤਿ[1] ਹੋ ਰੋਗੂ।ਸੋ ਤੋ ਪਹੁੰਚਤਿ ਭਾ ਯਮਲੋਗੂ। ਸੁਧਿ ਨਿਕੇਤ ਕੀ[2] ਲੇਹੁ ਮੰਗਾਈ। ਨਿਕਟਿ[3] ਬੈਠ, ਕਿਉਂ ਗਾਲਬਜਾਈ[4]॥ ੯੭ ॥ ਸੁਨਿ ਬਿਸਮਤਿ ਘਰ ਨਰ ਕੋ ਭੇਜਾ। ਰਿਦੈ ਪੀਰ ਜਨੁ ਫਟਤਿ ਕਰੇਜਾ[5]। ਇਤਨੇ ਮਹਿੰ ਮਾਨਵ ਤਹਿੰ[6] ਆਵਾ। ਮ੍ਰਿਤਕ ਭਏ ਕੋ ਬਚਨ ਸੁਨਾਵਾ ॥੯੮॥ ਸੁਨਤਿ ਭਯੋ ਸੋ ਬਿਕੁਲ[7] ਨਰੇਸ਼ਾ।ਉਠਿ ਆਏ ਸ਼੍ਰੀ ਪ੍ਰਭੁ ਜਗਤੇਸ਼ਾ। ਸਹਿਜ ਸੁਭਾਇ ਗਏ ਉਦਿਆਨਾ। ਕਿਯੋ ਹਾਨ[8] ਜਿਨ ਮਾਨੀ ਮਾਨਾ[9]॥੯੯॥ ਅਸ ਪ੍ਰਕਾਰ ਤਹਿੰ ਸਮਾਂ ਬਿਤਾਵਾ। ਜਨ ਦੁਖ ਬਨ ਕੋ ਜੋ ਗੁਰੂ ਦਾਵਾ[10]। ਲਾਲੋ ਆਲਯ ਰੈਨ ਗੁਜ਼ਾਰੈਂ। ਭੋਰ ਹੋਤਿ ਉਦਿਆਨ ਪਧਾਰੈਂ ॥ ੧੦੦ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਏਮਨਾਵਾਦ' ਪ੍ਰਸੰਗ ਬਰਨਨੰ ਨਾਮ ਉਣਤਾਲੀਸਮੋ ਅਧਜਾਯ ॥੩੯॥

੪੦. [ਚਰਣ ਰਜ ਮੰਗਲ। ਤਿਲਵੰਡੀ ਜਾਣਾ]

ਦੋਹਰਾ ॥ ਪਦ ਪੰਕਜ ਕੀ ਪਾਸੁ ਬਰ ਪਰਮ ਮਨੋਗ ਪਰਾਗ।
ਨਿਜ ਮਨ ਮਧੁਪ ਲੁਭਾਇ ਕੈ ਕਹੌਂ ਕਥਾ ਅਨੁਰਾਗ ॥ ੧ ॥

ਪੰਕਜ=ਕਮਲ।
ਪਾਸੁ=ਧੂੜੀ, ਦੇਖੋ ਅਧਜਾਯ ੧ ਦੇ ਛੰਦ ੮ ਦੇ ਪਦ ਅਰਥ।
ਮਨੋਗ=ਮਨ ਨੂੰ ਪਿਆਰੀ ਲੱਗਣ ਵਾਲੀ, ਸੁੰਦਰ।
ਪਰਾਗ=ਧੂੜੀ ਜੋ ਫੁੱਲਾਂ ਦੇ ਅੰਦਰ ਤੁਰੀਆਂ ਉਤੇ ਹੁੰਦੀ ਹੈ।
ਮਧੁਪ=ਭਉਰਾ। ਮਧੁ+ਪ=ਜੋ ਸ਼ਹਦ ਪੀਏ।
ਅਨੁਰਾਗ=ਪ੍ਰੇਮ ਮਈ, ਪ੍ਰੇਮ ਵਾਲੀ।

ਅਰਥ-(ਸ਼੍ਰੀ ਗੁਰੂ ਜੀ ਦੇ) ਚਰਣਾਂ ਕਮਲਾਂ ਦੀ ਸ੍ਰੇਸ਼ਟ ਧੂੜੀ (ਮਾਨੋਂ) ਭਾਵੀ ਸੁੰਦਰ ਪਿਰਾਗ ਹੈ, (ਇਸ ਉਪਰ) ਆਪਣੇ ਭਉਰੇ (ਵਰਗੇ) ਮਨ ਨੂੰ ਲੁਭਾਇਮਾਨ ਕਰਕੇ ਮੈਂ ਹੁਣ ਪ੍ਰੇਮ ਮਈ ਕਥਾ (ਅੱਗੋਂ) ਆਖਦਾ ਹਾਂ।

ਭਾਵ-ਹਰ ਅਧਜਾਯ ਦੇ ਅਰੰਭ ਵਿਚ ਹੁਣ ਅੱਤ ਅੱਤ ਸੁੰਦਰਤਾਈ ਨਾਲ ਸਤਿਗੁਰ ਜੀ ਦੇ ਚਰਣਾਂ ਦੀ ਟੇਕ ਨੂੰ ਅਪਣੀ ਕਥਾ ਦਾ ਆਸਰਾ ਵਰਣਨ ਕਰਦੇ ਜਾ ਰਹੇ ਹਨ।

ਚੌਪਈ ॥ ਬਾਲਾ ਕਹਿਤਿ ਸੁਨਤਿ ਸ਼੍ਰੀ ਅੰਗਦ। ਸ਼੍ਰੀ ਗੁਰੂ ਕਥਾ ਦੇਵ ਦੇ

[1]ਜਿਸਦਾ ਹਟਾਉਣਾਂ ਚਾਹੁੰਦਾ ਹੈਂ। [2]ਘਰ ਦੀ ਖਬਰ। [3]ਪਾਸ। [4]ਭਾਵ ਭੰਗਾਂ ਮਾਰਦਾ ਹੈਂ। [5]ਕਲੇਜਾ। [6]ਉਥੇ। [7]ਵਿਆਕੁਲ। [8]ਨਾਸ਼ ਕੀਤਾ। [9]ਹੰਕਾਰੀ ਦਾ ਹੰਕਾਰ। [10]ਜਨਾਂ ਦੇ ਦੁਖ ਰੂਪੀ ਬਨ ਨੂੰ ਜੋ ਗੁਰੂ ਜੀ ਬਨ ਦੀ ਅੱਗ ਵਤ ਹਨ।

ਸੰਪਦ[1]। ਤ੍ਰਿਪਤ ਨ ਹੋਤਿ ਸ਼੍ਰਵਨ ਪੁਟ[2] ਪੀਏ[3]। ਜੋ ਨਾਨਕ ਅਸਥਾਨੀ[4] ਥੀਏ ॥ ੨ ॥ ਬਿਦਤ ਨ ਕਰਤਿ ਕਲਾ ਜਿਨ ਗੋਈ[5]। ਸੁਨਹਿੰ ਅਜਾਨ ਸਮਾਨੰ ਸੋਈ। ਤ੍ਰਿਕਾਲੱਗ ਦਰਸ਼ੀ[6] ਸਭਿ ਜਾਨੈਂ। ਗੁਪਤ ਬਿਦਤ[7] ਨਿਜ ਰਿਦੈ ਪਛਾਨੈਂ ॥੩॥ ਜਿਉਂ ਸਾਂਗੀ ਬਹੁ ਬੇਖ ਕਰੇਈ। ਏਕ ਜੋਤਿ ਦਸ ਰੂਪ ਧਰੇਈ। ਅਪਨਾ ਆਪ ਨ ਕਬਹਿ ਜਨਾਯੋ। ਭਗਤਿ ਰੂਪ ਧਰਿ ਭਗਤਿ ਕਹਾਯੋ ॥ ੪ ॥ ਦੋਹਰਾ ॥ ਸਾਂਗੀ ਪਾਛਲ[8] ਬੇਖ ਕੋ ਕਬਿ ਨ ਬਤਾਵਹਿ ਸੋਇ। ਬੇਖ ਧਰੇ ਜਸ[9] ਕ੍ਰਿੱਤ[10] ਤਸ[11], ਇਹ ਜਾਨਹਿ ਸਭਿ ਕੋਇ ॥ ੫ ॥

ਸ਼੍ਰੀ ਬਾਲਾ ਸਤਿਗੁਰੁ ਵਾਚ॥ ਦੋਹਰਾ ॥ ਭਈ ਏਮਨਾਵਾਦ ਮਹਿੰ ਇਹ ਬਿਧਿ ਕਥਾ ਸੁਜਾਨ। ਅਬ ਤਲਵੰਡੀ ਕੀ ਕਹੋਂ ਸੁਨਿਯੈ ਦਯਾ ਨਿਧਾਨ[12] ! ॥੬॥ ਚੌਪਈ ॥ ਬਾਲਾ ਧਰਿ ਧਯਾਨ* ਸੁਖਰਾਸੂ[13]। ਉਚਰਨ ਲਗਾ ਬਹੁਰ ਇਤਿਹਾਸੂ। ਪੂਰਬ ਤਲਵੰਡੀ ਹੌਂ ਆਯੋ।ਕਾਲੂ ਕੋ ਕਿਹ[14]ਜਾਇਸੁਨਾਯੋ॥੭॥ ਸੁਨਿ ਕਰਿ ਤੂਰਨ ਆਵਾ ਧਾਈ। ਬੂਝਨ ਲਗਾ ਕੁਸ਼ਲ ਮੁਝ ਤਾਂਈ। ਦੈ ਕਰਿ ਕੁਸ਼ਲ ਨਾਨਕੀ ਕੀ ਤਬ। ਪੁਨ ਨਾਨਕ ਬਿਰਤਾਂਤ ਭਨਯੋ ਸਭਿ ॥੮॥'ਰਹੇ ਤੀਨ ਦਿਨ ਸਰਿਤਾ[15] ਮਾਂਹੀ।ਨਿਕਸੇ ਬਹੁਰ ਕਰੀ ਕ੍ਰਿਤ ਨਾਂਹੀ। ਆਪਨ ਕੋ[16] ਸਭਿ ਦਰਬ ਲੁਟਾਯਾ।ਤਬਹਿ ਨਿਬਾਬ ਹਿਸਾਬ ਕਰਾਯਾ॥੯॥ ਦੋਹਰਾ ॥ ਨਿਕਸੇ ਬਾਕੀ ਸਾਤ ਸੈ ਸਾਠ ਰਜਤਪਣ ਔਰ। ਅਰਧ ਲਏ ਮੂਲੇ ਤਬੇ, ਕਰਿ ਪੁਕਾਰ ਤਿਹਂ ਠੌਰ ॥ ੧੦ ॥ ਚੌਪਈ ॥ ਰਹਯੋ ਸ਼੍ਰੀ ਚੰਦ ਪੁਰਿ ਸੁਲਤਾਨਾ। ਮੂਲਾ ਲੇਕਰਿ ਸੁਤਾ ਪਯਾਨਾ[17]। ਪੁਨਿ ਮਸੀਤ ਮਹਿੰ ਜੈਸੇ ਹੋਈ। ਕਾਲੂ ਢਿਗ ਮੈਂ ਭਾਖੀ ਸੋਈ ॥ ੧੧ ॥'ਸ਼੍ਰੀ ਨਾਨਕ ਲਖਿ ਹਰਿ ਅਵਤਾਰਾ। ਕੁਲ ਤੁਮਰੀ ਮਹਿੰ ਭਯੋ ਉਜਾਰਾ[18]। ਬੈਸੇ ਵਹਿਰਅਬਹਿ ਉਦਿਆਨ॥ਕਬਿ ਕਬਿ ਆਵਹਿੰ ਸੁਸਾ ਸਥਾਨਾ[19]॥੧੨॥ਸੁਨਿ ਕਰਿ ਕਾਲੂ ਰਿਸ ਉਪਜਾਈ। ਬਹੁ ਬਿਧਿ ਮੁਝ ਸੋਂ ਕੀਨਿ ਲਰਾਈ। 'ਨਾਨਕ ਕਰਤੋ ਬਹੁਤ ਕਮਾਈ। ਸੋ ਬਾਲੇ ਤੈਂ ਦੀਨਿ ਗਵਾਈ ॥ ੧੩ ॥ ਦੋਹਰਾ ॥

---

[1]ਦੈਵੀ ਸੰਪਦਾ (ਸ਼ੁਭ ਗੁਣਾਂ ਦੀ) ਦੇਣ ਵਾਲੀ ਹੈ। [2]ਕੰਨਾਂ ਦੇ ਡੋਨੇ। [3]ਪੀਂਦੇ ਹੋਏ। [4]ਭਾਵ ਸ਼੍ਰੀ ਗੁਰੂ ਅੰਗਦ ਦੇਵ ਜੀ। [5]ਛੁਪਾਈ ਹੈ। [6]ਤ੍ਰਿੰਨਾਂ ਕਾਲਾਂ ਦੇ ਗਿਆਤਾ ਤੇ ਸਾਖੀ। [7]ਪ੍ਰਗਟ। [8]ਪਿਛਲੇ। [9]ਜੈਸਾ। [10]ਕਰਤਬ ਕਰਦਾ ਹੈ। [11]ਤੈਸਾ। [12]ਭਾਵ,ਹੇ ਸ਼੍ਰੀ ਗੁਰੂ ਅੰਗਦ ਦੇਵ ਜੀ। [13]ਸੁਖਾਂ ਦੀ ਖਾਣ (ਸਤਿਗੁਰੂ ਨਾਨਕ ਦੇਵ ਜੀ) ਦਾ। [14]ਕਿਸੇ ਨੇ। [15]ਨਦੀ। [16]ਹੱਟੀ ਦਾ। [17]ਚਲਾ ਗਿਆ ਹੈ। [18]ਚਾਨਣਾ। [19]ਬੇਬੇ ਦੇ ਘਰ। *ਪਾ:–ਧਰੇ ਧਯਾਨ।

ਮੋਦੀ ਕ੍ਰਿਤ ਮਹਿੰ ਦਰਬ ਬਹੁ ਵਧਤਿ ਆਵਤੋ ਹਾਥ। ਸੋ ਬਾਲੇ ਤੈਂ ਖੋਇ ਕਰ ਦੀਨ ਫਕੀਰਨ ਸਾਥ ॥ ੧੪ ॥ ਚੌਪਈ ॥ ਤਾਂਹਿ[1] ਰਲਾਇ ਫਕੀਰਨ ਮਾਂਹੀ ।–ਕੁਲ ਉਧਰੀ– ਤਬ ਮੁਝ ਸੋਂ ਪ੍ਰਾਹੀ[2]। ਸੁਖ ਸੋਂ ਆਪ ਆਨਿ ਘਰ ਬੈਸਾ। ਦਰਬ ਲੁਟਾਵਤਿ ਨਹੀਂ ਰਖੈਸਾ ॥ ੧੫ ॥ ਇਕਠੋਦਰਬ ਨ ਕਛੁਕਰਿਵਾਯੋ।ਜੋ ਆਵਤਿ ਸਭਿ ਬਾਦ ਲੁਟਾਯੋ।ਖਾਵਤਿ ਖਰਚਤਿ ਇਕਸੀ[3] ਜੋਰੀ[4]। ਧਨ ਕੀ ਗਮੀ ਨ ਮਨ ਮੈਂ ਥੋਰੀ[5] ॥ ੧੬ ॥ ਸੁਨਿ ਕਰਿ ਮੈਂ ਪੁਨ ਬਚਨ ਅਲਾਏ। 'ਸੁਤਾ[6] ਸੁਤਾਪਤਿ[7] ਬੂਝਹੁ[8] ਜਾਏ। ਬਿਨਾ ਲਖੇ ਕਿਉਂ ਕਰਿਹੋ ਰੋਸੂ। ਤਿਨਹਿੰ ਬੁਝਿ[9] ਮੁਝ, ਦੀਜੈ ਦੋਸ਼ੂ ॥੧੭॥ ਦੋਹਰਾ ॥ ਬਹੁਤ ਬਰਖ ਮੈਂ ਆਪਨੀ ਦਈ ਕਮਾਈ ਖੋਇ। ਸ਼੍ਰੀ ਨਾਨਕ ਸੰਗ ਰਹਤਿਓ, ਜਾਨਤਿ ਹੈ ਸਭਿ ਕੋਇ ॥ ੧੮ ॥ ਚੌਪਈ ॥ ਧਨ ਕੀ ਮੁਝ ਕੋ ਰੰਚ ਨ ਚਾਹੀ। ਜਨਮ ਸੁਧਾਰ ਲਖੋਂ[10] ਭਵ ਮਾਂਹੀ[11]। ਮੋਂ ਸੰਗ ਕਿਉਂ ਝਗਰਹੁ ਤੁਮ ਐਸੇ। ਬੂਝਹੁ ਸੁਤਾ[12] ਭਈ ਬਿਧਿ ਜੈਸੇ' ॥ ੧੯ ॥ ਇਹ ਬਿਧਿ ਸੁਨਿ ਕਾਲੂ ਤਹਿੰ ਗਯੋ। ਕਾਲ ਬਿਤੀਤ ਕੁਛਕ ਤਹਿੰ ਭਯੋ। ਆਵਾ ਤਲਵੈਡੀ ਮਰਦਾਨਾ।ਨਿਜ ਪਰਵਾਰ ਮਿਲਨੋ ਸੁਖਮਾਨਾ॥੨੦॥ਸੁਨਿ ਕਾਲੂ ਪੁਨ ਲਯੋ ਬੁਲਾਈ। 'ਕਹੁ ਸੁਧਿ ਨਾਨਕ ਹੈ ਕਿਹ ਥਾਂਈ। ਅਵਿਲੋਕਯੋ ਕੋ ਬਿਧਿ ਤਿਹਂ ਜਾਹੀ। ਰਹਯੋ ਬਾਵਰਾ ਕੈ ਸੁਧਿ ਪਾਈ[13]?'॥੨੧॥ ਦੋਹਰਾ॥'ਸੁਧ ਨਾਨਕ ਕੀ ਲੇਹੁ ਤੁਮ ਸੁਨਹੁ ਕਾਨ ਜਜਮਾਨ! । ਗਟੀ[14] ਨ ਗੁਨਿਯੇ,ਤਿਨ ਕਰਯੋ ਸਭਿ ਕੁਲਿ ਕਾ ਕਲਜਾਨ ॥ ੨੨ ॥ ਚੌਪਈ ॥ ਪਰਮ ਰੂਪ ਪਰਮੇਸ਼ੂਰ ਪਰਾ[15]। ਸੋ ਤੁਮ ਘਰ ਤਨ ਧਰਿ ਅਵਤਰਾ[16]। ਮੰਦਮਤੀ ਕਲਿਕਾਲ ਬਿਸਾਲਾ[17]। ਛੁਟਵਾਵਹਿ ਬਹੁ ਨਰ ਜਮਜਾਲਾ[18] ॥੨੩॥ ਭੇਵ ਨ ਤਿਨ ਕੋ ਜਾਨਯੋ ਜਾਵਹਿ। ਕਰਮ ਹੇਰਿ ਅਚਰਜ ਉਰ ਆਵਹਿ। ਪੀਰ ਮੀਰ ਨਹਿੰ ਸਮਸਰ[19] ਕੋਈ।ਕਲਾ ਬਿਸਾਲ ਰਖੀ ਜਿਨ ਗੋਈ[20]॥੨੪॥ ਕਿਯੋ ਏਮਨਾ-ਵਾਦ ਪਯਾਨਾ। ਹੌਂ ਭੀ ਗਯੋ ਸੰਗ ਤਿੰਹ ਥਾਨਾ। ਟਿਕੇ ਤਹਾਂ ਮੈਂ ਅਯੋ ਅਵਾਸਾ[21]।ਮਿਲਿ ਕਰਿ ਬਹੁਰ ਜਾਉਂ ਤਿਨ ਪਾਸਾ' ॥ ੨੫॥ ਦੋਹਰਾ ॥ ਸੁਨਿ

---

[1]ਭਾਵ ਗੁਰ ਨਾਨਕ ਜੀ ਨੂੰ। [2]ਆਖਦਾ ਹੈਂ। [3]ਇਕੋ ਜੇਹੀ। [4]ਜੋੜੀ (ਤੁਸੀਂ ਦੋਵੇਂ)। [5]ਪੁੱਤ੍ਰੀ। [6]ਭਾਈ ਜੋਰਾਮ ਜੀ ਨੂੰ। [7]ਪੁੱਛਹੁ। [8]ਪੁੱਛਕੇ। [9]ਜਾਣਦਾ ਹਾਂ। [10]ਸੰਸਾਰ ਵਿਚ। [11]ਬੀਬੀ ਜੀ ਨੂੰ। [12]ਹੋਸ਼ ਵਿਚ ਹੈ। [13]ਗਿਣਤੀ। [14]ਜੋ ਸਭ ਤੋਂ ਪਰੇ ਹੈ। [15]ਪ੍ਰਗਟਿਆ ਹੈ। [16]ਬੜਾ। [17]ਜਮਫਾਸ ਤੋਂ। [18](ਉਸਦੇ) ਤੁੱਲ। [19]ਛਿਪਾ ਕੇ। [20]ਘਰ।

ਸ਼ੋਨਨ ਮੈਂ ਬਚਨ ਇਹ ਕਾਲੂ ਰਿਸਿ ਅਧਿਕਾਇ। ਭੇਦ ਨ ਸੁਤ ਕੋ ਜਾਨਿ ਹੀ, ਤਿਹ ਪ੍ਰਤਿ ਪਰੁਖ ਅਲਾਇ[1] ॥ ੨੬ ॥ ਚੌਪਈ ॥'ਕਯਾ ਬੋਲਤਿ ਮੂਰਖ ! ਮੁਖਥਾਤੀ। ਮੰਦ ਮਤੀ ਹੈ ਛੁਮ ਕੁਜਾਤੀ। ਮੁਝ ਕੋ ਕਹੈ --ਭਯੋ ਅਵਤਾਰਾ--।ਜਿਨ ਸਗਰੋ ਮਮ ਸਦਨ ਉਜਾਰਾ ॥ ੨੭ ॥ ਗਯੋ ਹਮਾਰੈ ਤੇ, ਮੈਂ ਜਾਨੀ। ਜਿਸ ਨੈ ਰੀਤਿ ਫਕੀਰੀ* ਠਾਨੀ'। ਇਉਂ ਕਹਿ ਮੋਚਤਿ[2] ਲੋਚਨ ਨੀਰੂ। ਸੁਤ ਕੇ ਦੁਖ ਮੈਂ ਭਯੋ ਅਧੀਰੂ[3] ॥ ੨੮ ॥ ਰਾਇ ਨਿਕਟਿ ਕਿਹ[4] ਜਾਇ ਸੁਨਾਵਾ। 'ਸੁਧਿ ਲੇ ਕਰਿ ਮਰਦਾਨਾ ਆਵਾ' । ਹਰਖ ਅਧਿਕ ਕਰਿ ਨਿਕਟਿ ਬੁਲਾਵਾ। ਬੂਝਨ ਹਿਤ ਸੁਖ ਬਚਨ ਅਲਾਵਾ ॥ ੨੯ ॥ ਦੋਹਰਾ ॥ 'ਸ਼੍ਰੀ ਨਾਨਕ ਸੁਧਿ ਦੀਜਿਯੇ ਕੈਸੇ ਕੀਨੋ ਰੰਗ। ਕੌਨ ਬੇਖ ਤਨ ਮੈਂ ਧਰਯੋ ? ਕਯੋਂ ਤੈਂ ਤਜਯੋ ਸੁ ਸੰਗ ?' ॥ ੩੦ ॥ ਚੌਪਈ ॥ ਕਹਿ ਮਰਦਾਨਾ 'ਸੁਨਿਯੇ ਰਾਇ !। ਨਾਨਕ ਧਾਰਯੋ ਰੂਪ ਖੁਦਾਇ। ਕਿਹ ਕੀ ਉਪਮਾ ਦੇਵੋਂ ਤਾਂਹੀ। ਤਿਨ ਕੀ ਸਮ ਕੋ ਦੀਸਤਿ ਨਾਂਹੀ ॥ ੩੧ ॥ ਨਰ ਮਹਿੰ ਐਸੇ ਕਰਮ ਨ ਕੋਊ। ਜਿਹ ਬਿਧਿ ਕੇ ਜਗ ਕਰਿਹੀ ਸੋਊ। ਪੀਰਨ ਕੇ ਸਿਰ ਰਾਜਤਿ ਪੀਰਾ। ਮੀਰਨ ਕੇ ਸਿਰ ਮੀਰ ਗੰਭੀਰਾ ॥ ੩੨ ॥ ਦੁਖ ਨ ਭੁਖ ਨ ਵਜਾਪਹਿ[5] ਕੋਊ। ਕਲਾਵਾਨ ਚਾਹੈ ਕਰਿ ਸੋਊ[6]।'ਸਾਧੁ-ਸਾਧੁ'[7] ਸੁਨਿ ਭਾਖਤਿ[8] ਰਾਊ।'ਜਸੁ[9] ਅਸੁਹੀ[10] ਜਸ[11] ਕੀਨੋ[12] ਗਾਊ[13] ॥੩੩॥ ਦੋਹਰਾ ॥ ਬਿਰਧਿ ਭਈ ਮਮ[14] ਦੇਹਿ ਅਬ, ਮਰਦਾਨਾ ! ਸੁਨਿ ਬੈਨ। ਕੈਸੇ ਦਰਸ਼ਨ ਹੌਂ ਕਰੋਂ ਸ਼੍ਰੀ ਮੁਖ ਕਰੁਨਾਐਨ[15] ॥ ੩੪ ॥ ਚੌਪਈ ॥ ਚਿਤ ਚਕੋਰ ਕੋ ਚਾਹਿ ਬਿਸਾਲਾ। ਰਾਂਕਾ ਸ਼ਸ਼ਿ[16] ਸੋਂ ਦਰਸ ਦਯਾਲਾ। ਚਿਤ ਚਾਤ੍ਰਿਕ ਕੋ ਸ਼ਾਂਤਿ ਸਰੂਪਾ। ਮਨ ਮਲਿੰਦ[17] ਪਦ ਕੰਜ ਅਨੂਪਾ[18] ॥ ੩੫॥ ਕਰਿ ਮਰਦਾਨੇ ! ਕਾਰਜ ਮੇਰਾ। ਹੋਵੋਂ ਰਿਨੀ ਸਦਾ ਮੈਂ ਤੇਰਾ।ਤਵਅਸਾਨ[19] ਕਬਿ ਮਨ ਨ ਭੁਲਾਊਂ। ਜੇ ਦਰਸ਼ਨ ਨਾਨਕ ਅਬ ਪਾਊਂ† ॥੩੬॥ ਕਰਿ ਮੁਝ ਪਰ ਇਹ ਪਰ ਉਪਕਾਰਾ‡। ਦਰਸਾਵਹੁ ਦਰਸ਼ਨ ਇਕ ਬਾਰਾ।

---

[1]ਕਠੋਰ ਵਚਨ ਕਹੇ। [2]ਛੱਡਦਾ ਹੈ। [3]ਬੇਹੌਸਲਾ। [4]ਕਿਸੇ ਨੇ। [5]ਨਹੀਂ ਲਗਦੀ ਹੈ। [6]ਜੋ ਚਾਹੇ ਕਰਦਾ ਹੈ। [7]ਸ਼ਾਬਾਸ਼ (ਅ) ਚੰਗਾ (ਏ) ਸੰਤ ਹੈ। [8]ਆਖਦਾ ਹੈ। [9]ਯਸ਼। [10]ਐਸਾ ਹੀ ਹੈ। [11]ਜੈਸਾ। [12]ਕੀਤਾ ਹੈ। [13](ਤੈਂ ਨੇ) ਗਾਉਣਾ। [14]ਮੇਰੀ। [15]ਭਾਵ ਗੁਰੂ ਜੀ ਦਾ। [16]ਪੂਰਨਮਾਸ਼ੀ ਦੇ ਚੰਦ੍ਰਮਾਂ। [17]ਭੌਰਾ ਹੈ। [18]ਸੁਹਣੇ ਚਰਣਾਂ ਕਵਲਾਂ ਦਾ। [19]ਅਹਿਸਾਨ।

*ਪਾ:—ਫਕੀਰਨ। †ਪਾ:—ਜੋ ਦਰਸ਼ਨ ਸ਼੍ਰੀ ਨਾਨਕ ਪਾਊਂ। ‡ਪਾ:—ਭਲ ਉਪਕਾਰਾ।

ਜਿਉਂ ਰੰਕਹਿ ਕੋ ਪਾਰਸ ਦੇਈ। ਜਸ ਆਮੀ ਕੋ[1] ਆਮ ਮਿਟੇਈ[2]॥ ੩੭॥ ਦੋਹਰਾ॥ ਬੋਲਯੋ ਮਰਦਾਨਾ ਬਚਨ 'ਤੁਮਰਾ ਕਾਰਜ ਰਾਇ! ਕਿਉਂ ਨ ਕਰੋਂ ਮੈਂ ਬੇਗ[3] ਸੋਂ ਜਿਹਤੇ ਸਭਿ ਸੁਖ ਪਾਇ॥ ੩੮॥ ਚੌਪਈ॥ ਪੁਨਿ ਨਾਨਕ ਮਮ[4] ਪਾਨਹਿੰ[5] ਨਾਂਹੀ। ਹੋਰਨ ਚਾਹਿ ਜਿ ਤੁਮ ਮਨ ਮਾਂਹੀ। ਬਾਲੇ ਕੋ ਬੁਲਾਇ ਦਿਹੁ ਸੰਗਾ। ਦੋਨੋ ਗਮਨੈਂ ਸਹਿਤ ਉਮੰਗਾ॥ ੩੯॥ ਜਾਇ ਅਗਾਰੀ ਬਿਨਤੀ ਕਰਿਹੀਂ। ਤੁਮ ਆਇਸ ਕੋ ਸਿਰ ਪਰ ਧਰਿਹੀਂ। ਜਬ ਹੀ ਸੁਨੈਂ ਸੰਦੇਸ[6] ਤੁਮਾਰੇ। ਆਵਹਿੰਗੇ ਤਬ ਲੇਹੁ ਨਿਹਾਰੇ[7]॥ ੪੦॥ ਅਬਹਿ ਏਮਨਾਵਾਦ ਟਿਕੈਈ। ਆਨਹਿੰ[8] ਜਾਇ, ਨ ਅਨਤ ਸਿਧੈਈ[9]।ਹਰਖਯੋ ਰਾਇ ਬਚਨਤਿਹ ਮਾਨੇ।'ਸਤਿ ਕਹਤਿ ਹੈਂ ਮਰਦਾਨੇ'॥ ੪੧॥ ਦੋਹਰਾ॥ ਭਨਤਿ ਭਯੋ ਬਾਲਾ ਸੁਨਹੁ ਸ੍ਰੀ ਅੰਗਦ ਗੁਰਦਾਇ! ਭੇਜਯੋ ਮਾਨਵ ਨਿਕਟ ਮੁਝ ਲੀਨੋ ਬੇਗ ਬੁਲਾਇ॥ ੪੨॥ ਚੌਪਈ॥[10] 'ਕਰਿ ਕਾਰਜ ਬਾਲੇ ਮੁਝ ਮੀਤਾ! ਸ਼੍ਰੀ ਨਾਨਕ ਕੀ ਤੁਝ ਬਹੁ ਪ੍ਰੀਤਾ। ਮਰਦਾਨੇ ਕੇ ਸੰਗ ਸਿਧਾਵਹੁ। ਕਰਹੁ ਕ੍ਰਿਤਾਰਥ ਨਾਨਕ ਲਯਾਵਹੁ॥ ੪੩॥ ਜੋਕਰਿ ਨਹਿੰ ਆਵਹਿ ਤੁਮ ਕਹੇ। ਮਮ ਬਿਨਤੀ ਭਨਿਯੋ ਪਦ ਗਹੇ।–ਏਕਵਾਰ ਚਲਿ ਦਰਸ਼ਨ ਦੀਜੈ–। ਕਹਿਯੋ ਤਿਨ ਕੋ–ਕਰੁਨਾ[11] ਕੀਜੈ–'॥ ੪੪॥ ਮੈਂ ਬੋਲਯੋ 'ਭੋ ਰਾਇ ਬੁਲਾਰੂ!। ਤੁਮਰੇ ਕਹੇ ਜਾਉਂ ਸਤਿ ਵਾਰੂ[12]। ਸ਼੍ਰੀ ਨਾਨਕ ਸੋਂ ਹੇਤ ਤੁਮਾਰਾ। ਆਵਹਿੰਗੇ ਨਹਿੰ ਲਾਇਂ ਅਵਾਰਾ[13]॥ ੪੫॥ ਭਗਤਿ ਵਛਲਤਾ ਤਿਨ ਕੋ ਬਿਰਦਾ। ਜਿਨਕੇ ਧਯਾਨ ਬਿਨਾਸਹਿ ਪਰਦਾ[14]। ਚੇਤਹਿੰ[15] ਬਾਰਿ ਬਾਰਿ ਤੁਮ ਤਾਂਈ। ਦੀਨਬੰਧੁ ਸ੍ਰੀ ਪ੍ਰਭੁ ਜਗਸਾਂਈ[16]॥ ੪੬॥ ਦੋਹਰਾ॥ ਸੁਨਿ ਕਰਿ ਹਰਖਯੋ ਰਾਇ ਉਰ 'ਸ਼੍ਰੀ ਨਾਨਕ ਢਿਗ ਆਨਿ[17]। ਕਰਿ ਹੈ ਭਲਾ ਖੁਦਾਇ ਤੁਝ, ਪਰ ਉਪਕਾਰ ਪਛਾਨ'॥ ੪੭॥ ਚੌਪਈ॥ ਬਾਲਾ ਅਰ ਮਰਦਾਨਾ ਦੋਊ। ਭਏ ਤਯਾਰ ਚਲਨ ਕੋ ਸੋਊ। ਤੂਰਨ ਗਏ ਨ ਕਰੀ ਅਵਾਰੂ[18]। ਨਗਰ* ਏਮਨਾਬਾਦ ਮਝਾਰੂ[19]॥ ੪੮॥ ਜਹਿੰ ਬੈਸੋ

---

[1]ਜਿਵੇਂ ਰੋਗੀ ਦਾ। [2]ਰੋਗ ਦੂਰ ਕਰੇ। [3]ਛੇਤੀ। [4]ਮੇਰੇ। [5]ਹੱਥ ਵਿਚ। [6]ਸੁਨੇਹੇ। [7]ਦਰਸ਼ਨ ਕਰ ਲੈਣਾ। [8]ਲੈਆਵੀਏ। [9]ਕਿਤੇ ਹੋਰਥੇ ਨਾਂ ਚਲੇ ਜਾਣ (ਅ) ਜੇ ਨਹੀਂ ਚਲੋ ਗਏ। [10]ਰਾਇ ਬੋਲਿਆ। [11]ਕ੍ਰਿਪਾ। [12]ਸੋ ਵੇਰੀ। [13]ਦੇਰੀ। [14](ਹੋਮੇ ਦਾ) ਪਰਦਾ। [15]ਯਾਦ ਕਰਦੇ ਹਨ। [16]ਲੈ ਆਓ (ਏਥੇ)। [17]ਦੇਰੀ ਨ ਲਾਈ। [18]ਵਿਚ। *ਪਾ:–ਗਮਨੇ।

ਅਘ[1] ਓਘ[2] ਨਿਕੰਦਨ[3]। ਜਾਇ ਕਰੀ ਜੁਗ[4] ਪਦ[5] ਪਰ ਬੰਦਨ। 'ਚਿਤ ਮਹਿੰ ਚਿੱਤ[6] ਨਿੱਤ ਕਰਤਾਰੇ'। ਬੂਝੀ[7] ਕੁਸ਼ਲ ਛੇਮ ਸਤਿਕਾਰੇ ॥ ੪੯ ॥ 'ਖੁਸ਼ੀ ਸਕਲ ਹੈ ਰਾਇ ਸਰੀਰੂ'। ਸੁਨਿ ਬਾਲਾ ਬੋਲਜੋ ਉਰ ਧੀਰੂ ॥ 'ਤੁਮਨੈ ਸਭਿਹਿ ਕੁਸ਼ਲ ਕਰਿ ਦੀਨੀ। ਰਾਇ ਬਿਨੈ ਰਾਵਰ ਸੋਂ[8] ਕੀਨੀ ॥ ੫੦ ॥ ਦੋਹਰਾ ॥ ਕਰ ਬੰਦੇ ਬੰਦਨ ਕਰੀ ਰਿਦੈ ਭਯੋ ਅਤਿ ਦੀਨ। ਤੁਮ ਦਰਸ਼ਨ ਕੀ ਲਾਲਸਾ ਕਮਲ[9] ਅਰਕ ਜਿਉਂ ਹੀਨ[10] ॥੫੧॥ਚੌਪਈ॥ ਕਰਹੁ ਮਨੋਰਥ ਪੂਰਨ ਤਿਸਕੋ। ਪਦ[11] ਪੰਕਜ ਮਹਿੰ ਪ੍ਰੇਮੰ ਜਿਸਕੋ। ਜਿਉਂ ਸ਼ਕਤਾ[12] ਸਾਗਰ ਪਰ ਤਰਿਹੀ। ਸ਼ਾਂਤਿ ਬੂੰਦ ਤਿਹ ਮੁਖ ਮਹਿੰ ਪਰਿਹੀ ॥੫੨॥ ਤਿਉਂ ਤੁਮ ਅਪਨਾ ਬਿਰਦ ਸੰਭਾਰੀ। ਚਲਿ ਕਰਿ ਦਰਸ਼ਨ ਦਿਹੁ ਇਕਵਾਰੀ'। ਸੁਨਿ ਕਰਿ ਸ਼੍ਰੀ ਮੁਖ ਬਚਨ ਉਚਾਰੇ। 'ਕਾਲੂ ਕਰਿਹੀ-ਕਲਹਿ[13] ਨਿਹਾਰੇ[14]॥੫੩॥ ਮਿਲਨਾ ਰਾਇ ਜਰੂਰਹਿ ਜਾਈ'। ਸੋਚ ਬਿਮੋ-ਚਹਿ ਸੋਚਹਿੰ[15] ਆਈ[16]। 'ਕਿਹ ਬਿਧਿ ਕਰਹਿੰ ? ਰਾਇ ਉਰ ਪ੍ਰੀਤਾ। ਤਿਹ ਬਚ ਕਰਿ ਨ ਜਾਇ ਬਿਪਰੀਤਾ[17] ॥੫੪ ॥ਦੋਹਰਾ॥ ਮੈਂ ਪੁਨਿ ਬੋਲਯੋ 'ਇਵ ਕਹਯੋ ਤੁਮ ਸੋਂ ਰਾਇ ਬੁਲਾਰ। ਜੋ ਹੋਵਹਿ ਬਲ ਭਨ ਵਿਖੈ ਆਵੈਂ ਸਿਰ ਕੇ ਭਾਰ ॥ ੫੫ ॥ ਚੌਪਈ ॥ ਬੈਸ ਬਿਰਧ, ਬਿਹਬਲ[18] ਭੀ ਦੇਹੀ। ਲੋਚਨ ਗੋਚਰ ਹੀਨ[19], ਸਨੇਹੀ[20]। ਦਰਸ਼ਨ ਦਾਨ ਆਨਿ ਗਤਿ ਦਾਨਾ[21]। ਦੇਵਹਿੰ, ਸਫਲ ਜਨਮ ਤਬ ਮਾਨਾ॥੫੬॥ਜਿਉਂ ਸਰਿਤਾ ਨਿਸ਼ਫਲ ਬਿਨ-ਬਾਰੀ[22]। ਹੀਨਮਯੰਕ[23] ਸਰਬਰੀ[24] ਕਾਰੀ[25]। ਜਿਉਂ ਅਨਾਥ ਬਿਨ-ਭਰਤਾ[26] ਨਾਰੀ। ਤਿਉਂ ਤੁਮ ਮਯ ਬਿਨ* [27] ਦੇਹ ਹਮਾਰੀ' ॥ ੫੭ ॥ ਸ਼੍ਰੀ ਮੁਖ ਕਹਿ 'ਜੋ ਰਾਇ ਉਚਾਰਾ। ਤਿਸਕਾ ਹੈ ਹਮਰੇ ਸਿਰ ਭਾਰਾ। ਚਲਿ ਉਤਾਰ ਆਵਹਿੰ ਅਬ ਬਾਲਾ !' ਲਾਲੋ ਸੋਂ ਬੋਲੇ ਤਿਹ ਕਾਲਾ ॥ ੫੮ ॥

---

[1]ਪਾਪਾਂ ਦੇ। [2]ਸਮੂਹ ਨੂੰ। [3]ਨਾਸ਼ ਕਰਨ ਵਾਲੇ। [4]ਦੋਹਾਂ ਨੇ। [5]ਚਰਨਾਂ ਤੇ। [6]ਚੇਤੇ। [7]ਪੁੱਛੀ। [8]ਆਪ ਅੱਗੇ। [9](ਜਿਵੇਂ) ਕਮਲ। [10]ਦੀ (ਹੁੰਦੀ ਹੈ) ਸੂਰਜ ਬਿਨਾਂ। [11]ਚਰਣ। [12]ਸਿੱਪੀ। [13]ਕਰੇਗਾ ਲੜਾਈ। [14]ਵੇਖਕੇ। [15]ਚਿੰਤਾ ਹਰਨ ਵਾਲੇ ਨੂੰ ਸੋਚਾਂ। [16]ਆਈਆਂ। [17]ਮੋੜਿਆ ਨਹੀਂ ਜਾ ਸਕਦਾ। [18]ਸਿਥਿਲ। [19,20] (ਤੁਸੀਂ) ਲੋਚਨ ਗੋਚਰੇ ਨਹੀਂ ਹੋ ਹੇ ਪਿਆਰੇ! [ਸੰਸ:, ਲੋਚਨ ਗੋਚਰਮ੍=ਦ੍ਰਿਸ਼ਟੀ ਦੇ ਘੇਰੇ ਵਿਚ। ਲੋਚਨ ਗੋਚਰ ਹੀਨ=ਦ੍ਰਿਸ਼ਟਿ ਅਗੋਚਰ।] (ਅ) ਨੇਤ੍ਰਾਂ ਤੋਂ ਘੱਟ ਦਿੱਸਦਾ ਹੈ। [21]ਮੁਕਤੀ ਦਾਤੇ। [22]ਜਲ ਤੋਂ ਬਿਨਾਂ। [23]ਬਿਨਾਂ ਚੰਦ੍ਰਮਾ ਦੇ। [24]ਰਾਤ। [25]ਕਾਲੀ ਹੁੰਦੀ ਹੈ। [26]ਪਤੀ ਬਿਨਾ। [27]ਕ੍ਰਿਪਾ ਬਿਨਾਂ। *ਪਾ:—ਜਾਨੈ ਮਯਾ ਨ।

ਦੋਹਰਾ ॥ 'ਤਲਵੰਡੀ ਤੁਝ ਸਾਰਖਾ[1]ਮੋ* ਪ੍ਰੀਤਮ ਹੈ ਈਠ[2]। ਸੋ ਚਾਹਤਿ ਹੈ ਰਿਦੈ ਮਹਿੰ ਹਮਰੋ ਦਰਸ਼ਨ ਡੀਠ[3] ॥੫੬॥ ਚੌਪਈ ॥ ਲੈ ਸੰਦੇਸ਼ਾ[4] ਤਿਹ ਕੋ ਆਏ। ਬਹੁਤ ਪ੍ਰੇਮ ਕਰਿ ਬੋਲ ਪਠਾਏ[5]।ਜਾਵਨ ਹਮਹਿੰ ਜ਼ਰੂਰ ਬਿਸਾਲਾ। ਦੇਹੁ ਖੁਸ਼ੀ ਪਹੁਚਹਿੰ ਤਤਕਾਲਾ' ॥੬੦॥ "ਅਬਲੌ ਭਯੋ ਨ ਪੂਰਨ ਮਾਸੂ। ਕਿਉਂ ਤਜਿਕਰਿ ਮਮ ਚਲੇ ਅਵਾਸੂ।ਕੈ ਕਛੁ ਅਵਗੁਨ ਹਮਤੇ ਭਯੋ।ਕਿਉ ਉਦਾਸ ਨਿਜ ਹਿਰਦਾ ਕਯੋ ? ॥੬੧॥ ਕਿਧੌਂ ਨ ਮੋਤੇ ਹੋਵੀ ਸੇਵਾ ॥ ਰੰਕ[7],ਹੀਨਧਨ[8] ਸ਼੍ਰੀਗੁਰ ਦੇਵਾ !। ਤੁਰਨ ਕੀਨੀ ਗਵਨ ਤਯਾਰੀ।ਮੈਂ ਜਾਚੌਂ ਨਿਜ ਮਯਾ ਤੁਮਾਰੀ' ॥੬੨॥ਦੋਹਰਾ॥ 'ਦਸੋਸ ਪਚੀਸ ਅਵਾਸ ਹਮ ਲਾਲੋ ! ਰਹੋ ਤੁਮਾਰ। ਬਾਸੁਰ ਬਹੁਰੋ ਪੰਚ ਜੋ ਆਵਹਿੰ ਤੋਰ ਅਗਾਰ' ॥ ੬੩ ॥ ਚੌਪਈ ॥ ਅਸ ਕਹਿ ਚਲੇ ਸਕਲ ਗੁਨ ਖਾਨੀ। ਤਬ ਲਾਲੋ ਪਦ ਬੰਦਨ ਠਾਨੀ। ਮੰਦਮੰਦ ਪਦ ਆਨੰਦ ਕੰਦਾ। ਪਦਵੀ[9] ਧਰਤਿ ਜੁ ਦਾਸਮੁਕੰਦਾ ॥ ੬੪ ॥ ਸਪਤ ਸਰਬਰੀ[10] ਪੰਥ[11] ਬਿਤਾਈ। ਚਲਤਭੇ ਤਲਵੰਡੀ ਨਿਯਰਾਈ। ਬਾਹਰ ਬੈਸ ਗਏ ਗਤਿ ਦਾਨਾ। ਚੰਦ੍ਰਭਾਨ ਕੇ ਕੂਪ ਸਥਾਨਾ। ॥੬੫॥ ਬਾਲੇਕੇ ਪਿਤ ਕੋ ਇਹ ਨਾਮੂ। ਆਸਨ ਪਰ ਆਸੀਨ[12] ਸੁਖਧਾਮੂ। ਅੱਗੂਜ ਬੈਸਿ ਗਯੋ ਮਰਦਾਨਾ। ਮੈਂ ਪਾਛੇ, ਮਧ[13] ਮਯਾਨਿਧਾਨਾ[14] ॥੬੬॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ 'ਤਲਵੰਡੀ ਆਵਨ' ਪ੍ਰਸੰਗ ਬਰਨਨੰ ਨਾਮ ਚਾਲੀਸਮੋਂ ਅਧਜਾਯ ॥ ੪੦ ॥

੪੧. [ਗੁਰਚਰਨ ਮੰਗਲ। ਤਲਵੰਡੀ ਆਉਣਾ।]

ਦੋਹਰਾ ॥ ਸ਼੍ਰੀ ਗੁਰੁ ਪਦ ਨਖ ਕਾਂਤਿ ਜੋ ਕਵਿਕਾ ਕੇ ਸਮ ਜਾਨਿ ॥
ਤਰਲ ਤੁਰੰਗ ਮਨ ਦੇਯ ਮੁਖ ਕਹੌਂ ਕਥਾ ਗਤਿਦਾਨ ॥੧॥

{ ਨਖ=ਨਹੁੰ। ਕਾਂਤਿ=ਸੁੰਦਰਤਾ। / ਕਵਿਕਾ=ਲਗਾਮ [ਸੰਸ:, ਕਵਿਕ:] }

ਅਰਥ—ਸ਼੍ਰੀ ਗੁਰੂ ਜੀ ਦੇ ਚਰਨਾਂ ਦੇ ਨਹੁੰਆਂ ਦੀ ਜੋ ਸੁੰਦਰਤਾ ਹੈ (ਉਸਨੂੰ) ਲਗਾਮ ਦੇ ਤੁੱਲ ਜਾਣਕੇ ਮਨ ਰੂਪੀ ਚੰਚਲ ਘੋੜੇ ਦੇ ਮੂੰਹ ਵਿਚ ਦੇਕੇ ਮੈਂ ਮੁਕਤ ਦਾਇਨੀ ਕਥਾ ਕਹਿੰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਬੈਸੇ ਸ਼੍ਰੀ ਗੁਰੁ ਰੂਪ ਅਨੂਪਾ। ਮੋਰ ਪਿਤਾ ਕੋ

[1]ਤੇਰੇ ਜਿਹਾ। [2]ਪਿਆਰਾ। [3]ਦੇਖਣਾ। [4]ਸੁਨੇਹਾ। [5]ਸੱਦ ਘੱਲਿਆ ਹੈ। [6]ਲਾਲੋ ਬੋਲਿਆ। [7]ਕੰਗਾਲ। [8]ਧਨ ਹੀਨ ਹਾਂ। [9]ਰਸਤੇ ਵਿਖੇ। [10]ਸੱਤ ਰਾਤਾਂ। [11]ਰਾਹ ਵਿਚ। [12]ਬੈਠੇ। [13]ਵਿਚਾਲੇ। [14]ਸਤਿਗੁਰ ਜੀ। *ਪਾ:—ਜੋ।

ਹੁਤੋ ਜੁ ਕੂਪਾਤਹਿੰ ਬਿਲੋਕ ਇਕ ਨਰ ਗਾ[1]ਨਗਰੀ। ਘਰ ਕਾਲੂ ਕੇ ਸੁਧਿ ਦਿਯ ਸਗਰੀ ॥੨॥ ਸੁਨਜੋ ਸ਼ੂਨ ਜਬ ਕਾਲੂ ਲਾਲੂ। ਉਠਿ ਕਰਿ ਗਵਨ ਕਿਯੋ[2]ਤਤਕਾਲੂ। ਮਨਹੁ ਹੁਤੇ ਬਹੁ ਦਿਨ ਕੇ ਪਯਾਸੇ। ਜਲ ਕੋ ਸੁਨਿ ਦੌਰੇ ਤਿਹੰ ਪਾਸੇ ॥੩॥ ਦੋਹਰਾ ॥ ਸ਼ੂਨਨ ਸੁਨਿ ਜਨਨੀ[3]ਮਨੰ[4] ਅਰਨਵ[5] ਮਨਹੁੰ[6] ਸਮਾਨ। ਬੀਚੀ[7] ਜਿਉਂ ਉਮਗਤਿ[8] ਚਲੀ ਸੁਤ[9] ਰਾਂਕੇਸ਼ ਪ੍ਰਮਾਨ[10] ॥੪॥ ਚੌਪਈ ॥ ਬਤਸ[11] ਬਿਲੋਕ ਨ[12] ਬਹੁਤੇ ਬਾਸੁਰ[13]। ਬਛ[14] ਬਿਛੋਭ ਨਹ[15] ਛਕ[16] ਆਤੁਰ[17]। ਚਲੀ ਧਾਇ[18], ਅਟਪਟ[19] ਪਗ ਪਾਵਹਿ[20]।–ਮਿਲੌਂ ਉਤਾਇਲ–ਅਸ ਮਨ ਲਯਾਵਹਿ ॥ ੫ ॥ ਸੁਨਿ ਸੁਨਿ ਸਭਿ ਕੁਟੰਬ ਕਿਯ ਗਵਨਾ।ਤਹਾਂ ਗਏ ਜਹਿੰਥੇ ਗੁਨ ਭਵਨਾ[21]।ਜਨਨਿ ਜਨਕ ਆਵਤਿ ਜਬ ਹੇਰੇ। ਕਮਲਾਨਨ ਉਠਿ ਕਰਿ ਬਿਨ ਦੇਰੇ॥੬॥ਸਭਿਨਿ ਪਦਨ ਪਰ ਬੰਦਨ ਕੀਨੀ। ਜਨਨੀ ਹਰਖ ਆਸ਼ਿਖਾ[22]ਦੀਨੀ। ਗਰ ਸੋਂ ਲਾਇ ਨੀਰ ਦ੍ਰਿਗ[23] ਜਾਈ।ਮਹਾਂ ਮੋਹ ਮਾਤਾ ਬਿਰਮਾਈ[24]॥੭॥ ਤਜਿ ਨ ਸਕਤਿ ਸੁਤ ਕੋ ਨਿਜ ਅੰਕਾ[25]। ਜਿਉਂ ਪਾਵਹਿ ਪਾਰਸ ਕਿਤਿ[26] ਰੰਕਾ[27]।ਅਸ਼ੂਪਾਤ[28] ਸੋਂ ਭੀਗੇ[29] ਅੰਗਾ।ਮਨਹੁ ਪ੍ਰੇਮ ਪਰਵਾਹਿ ਉਮੰਗਾ ॥੮॥ਦੋਹਰਾ॥ ਬੇਖੈ ਗੁਰੂ ਕੋ ਦੇਖਿਕਰਿ ਪਿਤ ਵਿਸ਼ੇਖ ਰਿਸਮਾਨ। ਕਟ[30] ਕੁਪੀਨ, ਇਕ ਨੁਕਤ[31] ਕਰ[32], ਦੋ ਦੁਪਟੇ ਸੰਬਜਾਨ[33] ॥ ੯ ॥ ਚੌਪਈ ॥ ਕਟਹਿ[34]ਲਪੇਟਜੋ ਇਕ ਸੰਬਜਾਨਾ[35]। ਦੂਜੋ ਤਨ ਪਰ[36] ਮਯਾਨਿਧਾਨਾ[37]। ਏਕ ਨੁਕਤ[38] ਸਿਰ ਉਪਰ ਸੋਹੈ। ਮਿਨਤੀ ਜੁਗਲ ਗਜਨ[39] ਕਾ ਜੋ ਹੈ ॥ ੧੦ ॥ ਐਸੋ ਧਜਾਨ ਧਰਤਿ ਸਿਖ ਜੇਊ। ਮਨ ਬਾਂਛਤ ਫਲ ਪਾਵਹਿੰ ਤੇਊ। ਜਬ ਕਾਲੂ ਪਿਖਿ ਰਿਸ ਮਨ ਕੀਨੀ। ਲਾਲੂ ਸਭਿ ਬਿਧਿ ਮਨ ਮਹਿੰ ਚੀਨੀ ॥੧੧॥ ਸਰਬ ਬਿਧਿਨਿ ਸੁ ਅਧਿਕ ਬੁਧਿਵਾਨਾਗਰਿ ਵਿਚਾਰ ਤਿਨ ਬਚਨ ਬਖਾਨਾ।'ਹਮਰੀ ਤੁਮਰੀ

[1]ਮਨੁੱਖ ਗਿਆ। [2]ਚਲੇ ਆਏ। [3]ਮਾਤਾ ਜੀ। [4]ਮਨ ਵਿਚ। [5]ਸਮੁੰਦਰ ਵਾਂਗੂੰ। [6]ਮਾਨੋਂ। [7]ਲਹਿਰ। [8]ਉੱਛਲਦੀ। [9]ਪੁੱਤ੍ਰ। [10]ਪੂੰਨਜਾ ਦੇ ਚੰਦ ਜਹੇ (ਵੱਲ)। [11]ਪੁਤ੍ਰ। [12]ਨਹੀਂ ਦੇਖਿਆ। [13]ਬਹੁਤੇ ਦਿਨਾਂ ਤੋਂ। [14]ਰਿਦਾ। [15]ਪ੍ਰੇਮ ਨਾਲ ਕਾਂਗਾਂ ਵਿਚ। [16]ਪੂਰਨ ਹੈ। [17]ਤੇ ਦੁਖੀ ਹੈ। [18]ਦੌੜਕੇ। [19]ਬੇਬਵੇ(ਅ)ਅੱਗੇ ਪਿੱਛੇ। [20]ਚਰਨ ਪੈਂਦੇ ਹਨ। [21]ਗੁਰੂ ਜੀ। [22]ਅਸੀਸਾਂ। [23]ਅੱਖਾਂ ਤੋਂ। [24]ਮੋਹ ਵਿਚ ਵਹਿ ਗਈ ਹੈ। [25]ਜੱਫੀ ਤੋਂ। [26]ਕਿਤੋਂ। [27]ਗਰੀਬ। [28]ਹੰਝੂ ਡਿੱਗਣ ਨਾਲ। [29]ਭਿਜੇ। [30]ਲੱਕ। [31]ਸਾਫਾ। [32]ਹੱਥ ਵਿਚ। [33]ਦੋ ਪੱਟਾਂ ਵਾਲੇ ਦੇ ਚਾਦਰੇ। [34]ਲੱਕ ਨਾਲ। [35]ਚਾਦਰਾ। [36]ਉੱਤੇ ਲੀਤਾ ਹੋਯਾ। [37]ਭਾਵ, ਗੁਰੂ ਜੀ ਦੇ। [38]ਸਾਫਾ। [39]ਦੋ ਗਜ਼ਾਂ ਦਾ।

ਏਕਹਿ ਲਾਜਾ। ਜਸ ਅਪਜਸ਼ ਕੋ ਕਾਜ ਕੁਕਾਜਾ॥ ੧੨ ॥ ਦੋਹਰਾ ॥ ਇਕ ਬਨਾਰਸੀ ਮਾਤ ਹਮ ਪਿਤਾ ਏਕ ਸ਼ਿਵਰਾਮ। ਹਮਰਾ ਤੁਮਰਾ ਭੇਦ ਨਹਿੰ, ਹੈ ਏਕੋ ਸਭਿ ਧਾਮ॥੧੩॥ ਚੌਪਈ॥ਮਾਨਹੁ ਬਚਨ ਕਹਯੋ ਅਬ ਮੇਰਾਕਠਨਿ ਸੁਭਾਇ ਅਧਿਕ ਹੈ ਤੇਰਾ। ਨਹਿੰ ਦੁਰਬਾਕ[1] ਬਖਾਨਹੁ ਕੋਊ। ਰੋਸ ਨਿਵਾਰਹੁ, ਹਿਰਦੇ ਜੋਊ ॥੧੪॥ ਆਨਨ ਉਚਰ ਮਧੁਰ ਬਰ ਬੈਨਾ। ਏਕ ਬਾਰ ਲੇ ਚਲੀਏ ਐਨਾ[2] ।ਅਸ ਸੁਨਿ ਕਾਲੂ ਭੂਸ਼ਨ ਰਹਯੋ। ਕਰਿ ਵਿਚਾਰ ਨਹਿੰ ਬਚ ਕਛੁ ਕਹਯੋ ॥ ੧੫॥ ਲਾਲੂ ਢਿਗ ਹ੍ਵੈ ਬਚਨ ਉਬਾਚਾ[3]। 'ਸੁਨਿ ਨਾਨਕ ! ਮੈਂ ਤੁਮਰੋ ਚਾਚਾ। ਅੰਤਰ ਤਨਕ ਤੋਰ ਮਮ ਬੈਸਾ[4]। ਮੈਹੌਂ ਤੁਮਰੇ ਭਾਤਹਿੰ ਜੈਸਾ[5] ॥ ੧੬ ॥ ਦੋਹਰਾ ॥ ਜਬ ਬਿਦੇਸ ਉਠਿ ਕਰਿ ਚਲੇ, ਰੁਦਨ ਕਰਤਿ ਤਵ ਮਾਤ। ਸੁਤ ਕੋ ਬਿਰਹਿ[6] ਬਿਚਾਰਿਕੈ ਬਿਲਪਤ[7] ਬਾਸੁਰ ਰਾਤ ॥ ੧੭ ॥ ਚੌਪਈ ॥ ਕਾਲੂ ਤੁਮਹਿੰ ਕੁਵਾਕ ਉਚਾਰੇ। ਚੇਤ ਨ ਕਰਿ,ਚਿਤ ਦੇਹੁ ਵਿਸਾਰੇ।ਨਿਜ ਜਨਨੀ ਦਿਸ਼ ਦੇਖ ਦਯਾ ਕਰਿ।ਗਵਨਹੁ[8] ਨਹਿੰ ਬਿਦੇਸ਼[9], ਰਹੁ ਨਿਜ ਘਰ॥ ੧੮ ॥ ਮਨ ਸਨੇਹ[10] ਮਹਿੰ ਮਗਨ ਰਹੈ ਨਿਤ।–ਗਯੋ ਬਿਦੇਸ਼ ਹੁਤੋ ਮੁਝ ਇਕ ਸੁਤ[11]–। ਯਾਂਤੇ ਕਰਤਿ ਬਿਲਾਪ[12] ਕਲਾਪਾ[13]*। ਸੁਤ ਬਿਰਹਾ ਤੇ ਤਨ ਪਰ ਤਾਪਾ[14] ॥ ੧੯ ॥ ਸੁਨਤਿ ਸ਼ੂਤ ਸਦਨਹਿੰ ਤੇ ਧਾਈ[15]। ਬਦਨ ਬਿਲੋਕਨ ਹਿਤ[16] ਦ੍ਰਿਤਿ[17] ਆਈ। ਵਡੋ ਭ੍ਰਾਤ ਹੌਂ ਪਿਤ ਸਮ ਜਾਨੋਂ[18] । ਸਨਮੁਖ ਨਹਿੰ ਕੌਬਿ ਬਚਨ ਬਖਾਨੋਂ ॥ ੨੦ ॥ ਦੋਹਰਾ॥ ਨਿਜ ਨਿਕੇਤ ਚਲਿਯੇ ਅਬੈ, ਰਹੋ, ਨ ਜਾਉ ਬਿਦੇਸ। ਮਾਤ ਪਿਤਾ ਸੁਖ ਦੀਜਿਯੇ ਦੂਰ ਕਰਹੁ ਇਹ ਬੇਸ[19] ॥ ੨੧ ॥ ਚੌਪਈ ॥ ਗ੍ਯਾਨ ਸਾਨ[20] ਸ਼੍ਰੀ ਨਾਨਕ ਬਾਨੀ।ਆਨਨ[21]ਭਨੈ ਅਨਿਕ ਗੁਨ ਖਾਨੀ। 'ਇਕ ਨਿਕੇਤ ਰੋਕਯੋ[22] ਕਰਿ ਦਾਵਾ। ਜਿਹਤੇ ਕਬਹਿ ਨ ਹੋਤਿ ਚਲਾਵਾ ॥੨੨॥ ਕੂਰ ਨਿਕੇਤ ਔਰ ਸਭਿ ਜਾਨੇ। ਤਿਹ ਨਿਕੇਤ ਸੋਂ ਜਬ ਮਨ ਮਾਨੇ।

---

[1]ਮਾੜਾ ਵਾਕ।[2]ਕਿਹਾ। [3]ਫਰਕ ਤੇਰੇ (ਪਿਤਾ ਦੀ ਤੇ) ਮੇਰੀ ਉਮਰ ਦਾ ਥੋੜਾ ਹੈ। [5]ਪਿਤਾ ਵਰਗਾ [5]ਵਿਛੋੜਾ। [6]ਵਿਲਕਦੀ ਹੈ। [7]ਜਾਵੋ ਨਾ। [8]ਪਰਦੇਸ਼। [9]ਮੋਹ। [10]ਪੁੱਤ੍ਰ। [11]ਵਿਰਲਾਪ। [12]ਬੜਾ। [13]ਸਰੀਰ ਪੀੜਿਤ ਹੁੰਦਾ ਹੈ। [14]ਘਰੋਂ ਭੱਜੀ ਆਈ ਹੈ। [15]ਵੇਖਣ ਵਾਸਤੇ। [16]ਛੇਤੀ। [17](ਭਾਵ) ਵਡੇ ਭਰਾ ਕਾਲੂ ਨੂੰ (ਮੈਂ) ਪਿਤਾ ਬਰਾਬਰ ਜਾਣਦਾ ਹਾਂ। [19]ਇਹ ਭੇਸ ਤਜ ਦਿਓ। [20]ਗਿਆਨ ਵਾਲੀ। [21]ਮੁਖੋਂ। [22]ਮੱਲਿਆ ਹੈ।

*ਪਾ:–ਯਾਂਤੇ ਕਰਤ ਰਹਤ ਬਿਰਲਾਪਾ।

ਬਿਨਸ ਜਾਇ ਇਹ ਕੂਰ ਪਸਾਰਾ। ਫਸਹਿ ਬਾਦ ਨਰ ਜਗ ਜੰਜਾਰਾ ॥ ੨੩॥ ਬੈਸ ਬਿਹਾਵਹਿ ਵਿਸਰੇ[1] ਸਾਰੀ।ਗਮਨਹਿ ਅੰਤ ਸਮੇਂ ਕਰ ਝਾਰੀ[2]। ਕੂਰ ਬਿਸੂਰਹਿ ਆਗੇ ਜਾਈ।–ਫਸੇ ਕੂਰ ਮਹਿ ਬੈਸ ਬਿਹਾਈ–[3]॥ ੨੪ ॥ ਦੋਹਰਾ ॥ ਲਾਲੂ ਭਾਖੈ 'ਤਾਤ ਸੁਨਿ ! ਆਈ ਹੈ ਤੁਝ ਮਾਤ। ਬਹੁਤ ਦਿਵਸ ਕੀ ਦਰਸ ਕੋ ਅਭਿਲਾਖਾ ਅਧਿਕਾਤ[4] ॥੨੫ ॥ ਚੌਪਈ ॥ ਹੌਂ ਚਾਚਾ, ਕਾਲੂ ਪਿਤ ਤੁਮਰਾ। ਪ੍ਰੇਮ ਕਰਤਿ ਪਰਵਾਰਹਿ ਸਗਰਾ। ਚਲਹੁ ਕੁਟੰਬ ਵਿਖੈ ਨਿਜ ਰਹਿਯੈ। ਆਨ[5] ਜਾਨਿ ਕੋ ਨਾਮ ਨ ਕਹਿਯੈ ॥੨੬॥ ਬਾਂਧਵ ਮਹਿੰ ਪਤਿ[6] ਹੈ ਅਧਿਕਾਈ। ਲਖਿਹੈਂ ਲਾਇਕ ਕੋ ਸਭਿ ਭਾਈ। ਬੇਖ ਫਕੀਰੀ ਜੌ ਤੁਮ ਕੀਨੋ। ਸਭਿਹਿ ਸ਼ਰੀਕਨ ਇਉਂ ਮਨ ਚੀਨੋ[7] ॥ ੨੭ ॥–ਭਯੋ ਨਿਲਾਯਕ, ਆਧ ਨ ਕਾਜਾ[8]। ਤਨ ਮੈਂ ਬੇਖ ਫਕੀਰੀ ਸਾਜਾ[9]–। ਚਲਹੁ ਬਸਹੁ ਨਿਜ ਬਾਂਧਵ ਮਾਂਹੀਂ[10]। ਮਾਨਹੁ ਬਚ ਮਮ, ਫੇਰਹੁ ਨਾਂਹੀਂ[11] ॥ ੨੭ ॥* ਦੋਹਰਾ ॥ ਸ਼੍ਰੀ ਨਾਨਕ ਆਨਨ ਭਨੈ[12]ਹੈ ਬਹੁ ਮਮ ਪਰਵਾਰ। ਬਸੋਂ

---

[1](ਸਾਈਂ ਤੋਂ) ਵਿਸਰਿਆਂ। [2]ਹੱਥ ਝਾੜਕੇ। [3]ਬਹੁਤ। [4]ਹੋਚਥੇ। [5]ਇੱਛਤ। [6]ਜਾਣਿਆਂ ਹੈ। [7]ਕੰਮ ਨਹੀਂ ਹੋ ਆਇਆ। [8]ਬਣਾਇਆ ਹੈ। [9]ਆਪਣੇ ਸਾਕਾਂ ਵਿਚ।

*ਲਿਖਤ ਦੇ ਦੋ ਨੁਸਖਿਆਂ ਵਿਚ ਤੇ ਛਾਪੇ ਦੇ ਇਕ ਨੁਸਖੇ ਵਿਚ ਏਥੇ ਹੋਰ ਪਾਠ ਕੋਈ ਨਹੀਂ ਹੈ, ਪਰ ਛਾਪੇ ਦੇ ਦੋ ਨੁਸਖਿਆਂ ਵਿਚ ਏਥੇ ਇਕ ਸ਼ਬਦ ਵਿੱਤਾ ਹੈ ਜੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਹੀਂ ਹੈ। ਇਸ ਸ਼ਬਦ ਵਿਚ ਗਿਣਿਆਂ ਪਰਵਾਰ ਉਸ ਗਿਣਤੀ ਨਾਲ ਨਹੀਂ ਮਿਲਦਾ ਜੋ ਕਵਿ ਜੀ ਨੇ ਏਥੇ ਅੰਕ ੨੮ ਤੋਂ ਅੰਕ ੩੨ ਤਕ ਗਿਣਿਆ ਹੈ। ਜੇ ਕਦੇ ਕਵਿ ਜੀ ਇਹ ਸ਼ਬਦ ਆਪ ਅੰਕ ੨੮ ਦੇ ਅੱਗੇ ਲਿਖਦੇ ਤਾਂ ੨੯ ਤੋਂ ੩੨ ਤਕ ਦੇ ਛੰਦਾਂ ਵਿਚ ਉਸ ਦੀ ਟੀਕਾ ਕਰਦੇ ਤੇ ਮੂਲ ਤੇ ਟੀਕਾ ਵਿਚ ਵਿਰੋਧ ਨਾ ਹੁੰਦਾ। ਇਸ ਤੋਂ ਸੰਸਾ ਹੁੰਦਾ ਹੈ ਕਿ ਇਹ ਸ਼ਬਦ ਕਿਸੇ ਨੇ ਪਿਛੋਂ ਪਾਯਾ ਹੈ।

ਖਿਮਾ ਹਮਾਰੀ ਮਾਤਾ ਕਹੀਐ ਸੰਤੋਖ ਹਮਾਰਾ ਪਿਤਾ ॥ ਸਤ ਹਮਾਰਾ ਚਾਚਾ ਕਹੀਐ ਜਿਸ ਸੰਗ ਮਨੂਆ ਜਿਤਾ ॥ ੧ ॥ ਸੁਣ ਲਾਲੂ ਗੁਣ ਐਸਾ ॥ ਸਗਲ ਲੋਕ ਬੰਧਨ ਕੇ ਬਾਂਧੇ ਸੋ ਗੁਣ ਕਹੀਐ ਕੈਸਾ ॥ ੧ ॥ ਰਹਾਉ ॥ ਭਾਉ ਭਾਈ ਸੰਗ ਹਮਾਰੈ ਪ੍ਰੇਮ ਪੁਤ ਸੋ ਸਾਚਾ ॥ ਧੀ ਹਮਾਰੇ ਧੀਰਜ ਬਣੀਐ ਐਸੇ ਸੰਗ ਹਮ ਰਾਚਾ ॥ ੨ ॥ ਸਾਂਤ ਹਮਾਰੇ ਸੰਗ ਸਹੇਲੀ ਮਤਿ ਹਮਾਰੀ ਵੇਲੀ ॥ ਏਹ ਕੁਟੰਬ ਹਮਾਰਾ ਕਹੀਐ ਸਾਸ ਸਾਸ ਸੰਗ

[ਬਾਕੀ ਟੁਰਾ ਉਪਰ ਅਗਲੇ ਪੰਨੇ ਦੇ ਹੇਠਾਂ]

ਰੈਨ ਦਿਨ ਤਿਨਹਿ ਮਹਿੰ ਪਤਿ ਜਹਿੰ ਪਰਮ ਅਪਾਰ॥੨੯॥ ਚੌਪਈ॥ ਪ੍ਰੇਮ ਪਿਤਾ ਬਰ, ਸੁਮਤਿ ਸੁ ਮਾਤਾ। ਧਾਇ[1] ਦੁਲਾਰਹਿ ਕਰਿ ਹਿਤ ਸ਼ਾਂਤਾ[2]। ਭਯੋ ਸੰਤੋਖ ਭਲੋ ਸੋ ਦਾਯਾ[3]। ਨਿਸ ਬਾਸੁਰ ਲੇ ਅੰਕ[4] ਖਿਲਾਯਾ॥ ੩੦॥ ਖਿਮਾ ਭੁਗਨਿ, ਬੈਰਾਗ ਸੁਭਾਈ।ਸਤਿ ਚਾਚਾ ਹਿਰਦੈ*ਹਿਤ ਲਾਈ।ਗਯਾਨ ਸਪੂਤ ਉਪਜ ਸੁਖਪਾਯਾ। ਸਭਿ ਬਾਧਵ ਮਹਿੰ ਨਾਮ ਵਧਾਯਾ॥ ੩੧॥ ਤਿਹੰ ਕੋ ਸੁਤ ਬਿਗਯਾਨ ਪ੍ਰਕਾਸ਼ਾ। ਜਿਨ ਦਾਰਿਦ ਅੱਗਯਾਨ ਬਿਨਾਸ਼ਾ। ਇਹ ਪਰਵਾਰ ਸਰਸ[5] ਸੁਖਰਾਸੂ। ਜਿਸ ਮਹਿੰ ਹੌਂ ਨਿਤ ਕਰਤਿ ਬਿਲਾਸੂ॥ ੩੨॥ ਦੋਹਰਾ॥ ਇਸ ਕੁਟੰਬ ਕੌ ਛੋਡਿ ਜੋ ਅਨਤ ਬਸਹਿੰ ਅਨਜਾਨ। ਪਤਿ ਸਦੀਵ ਆਗੈ ਇਹਾਂ ਜਿਸਤੇ ਹੋਇ ਨ ਹਾਨ[6]॥੩੩॥ ਚੌਪਈ॥ ਇਹ ਬਿਧਿ ਕਮਲ ਬਦਨ ਤੈ ਬਦਿਕਰਿ†। ਚੁਪ ਹੋਇ ਰਹੇ ਪੁਨਿ ਜਗ ਗੁਰ ਲਾਲੂ ਤਬ ਕਾਲੂ ਸੋਂ ਕਹਯੋ। 'ਹਮ ਅਵਾਸ ਤੇ ਨਾਨਕ ਰਹਯੋ॥ ੩੪॥ ਕਿਹ ਬਿਧਿ ਲੇਯ ਚਲਹੁ ਢਿਗ ਰਾਇ[7]। ਜੋ ਦੇਵਹਿ ਇਹ ਕੋ ਸਮਝਾਇ[8]। ਸ਼੍ਰੀ ਗੁਰ ਸੋਂ ਬੋਲਯੋ ਪੁਨਿ ਬੈਨਾ। 'ਰਾਇ ਨਿਕਟ ਚਲੀਅਹਿ ਸੁਖਦੈਨਾ'! ॥੩੫॥ਸੁਨਿ ਕਰਿ ਰਾਇ ਨਾਮ ਕੋ ਦਯਾਲਾ। ਉਠਿ ਕਰਿ ਚਲੇ ਸੰਗ ਤਤ-ਕਾਲਾ।ਮਾਨਵ ਔਰ ਬਹੁਤ ਕੇ ਸਾਥੂ।ਮਿਲਤਿ ਨਿਵਾਵਤਿ ਹੈਂ ਨਿਜ ਮਾਥੂ[9]॥ ੩੬॥ ਦੋਹਰਾ॥ ਸ਼੍ਰੀ ਨਾਨਕ ਕੇ ਨਾਮ ਕੀ ਲਿਵ ਮਨ[10] ਦਰਸ ਪਿਆਸ। ਰਿਦੈ ਉਡੀਕ ਸਦੀਵ ਹੀ–ਕਬਿ ਆਵਹਿੰ ਮਮ ਪਾਸ–॥ ੩੭॥ ਚੌਪਈ॥

---

[1]ਦਾਈ। [2]ਸ਼ਾਂਤੀ। [3]ਖਿਡਾਵਾ। [4]ਗੋਦੀ ਵਿਚ। [5]ਵਧੀਕ। [6]ਪਤ ਨਾਸ਼ ਨਹੀਂ ਹੁੰਦੀ। [7]ਰਾਇ ਬੁਲਾਰ ਦੇ। [8]ਮੱਥਾ। [9]ਰਾਇ ਬੁਲਾਰ (ਦੇ) ਮਨ ਵਿਚ। *ਪਾਃ–ਹੇਰੇ। †ਪਾਃ–ਬਚ ਕਰ।

[ਪਿਛਲੇ ਪੰਨੇ ਦੀ ਬਾਕੀ ਟੂਕ]

ਖੇਲੀ ॥ ੩ ॥ ਏਕੰਕਾਰ ਹਮਾਰਾ ਖਾਵੰਦ ਜਿਨ ਹਮ ਬਣਤ ਬਣਾਏ।
ਉਸ ਕੋ ਤਿਆਗ ਅਵਰ ਕੋ ਲਾਗੇ ਨਾਨਕ ਸੋ ਦੁਖ ਪਾਏ ॥ ੪ ॥

ਜੇ ਕਦੇ ਅਸਾਂ ਇਸ ਭਾਵ ਨਾਲ ਕੁਛ ਮਿਲਦਾ ਸ਼ਬਦ ਗੁਰਬਾਣੀ ਦਾ ਸ੍ਰੀ ਮੁਖ ਵਾਕ ਅਸਲੀ ਲੱਭਣਾ ਹੋਵੇ ਤਾਂ ਇਹ ਹੈ:– ਗਉੜੀ ਮਹਲਾ ੧ ॥

ਮਾਤਾ ਮਤਿ ਪਿਤਾ ਸੰਤੋਖੁ ॥ ਸਤੁ ਭਾਈ ਕਰਿ ਏਹੁ ਵਿਸੇਖ ॥ ੧ ॥ ਕਹਣਾ ਹੈ ਕਿਛੁ ਕਹਣੁ ਨ ਜਾਇ ॥ ਤਉ ਕੁਦਰਤਿ ਕੀਮਤਿ ਨਹੀ ਪਾਇ ॥ ੧ ॥ ਰਹਾਉ ॥ ਸਰਮ ਸੁਰਤਿ ਦੁਇ ਸਸੁਰ ਭਏ ॥ ਕਰਣੀ ਕਾਮਣਿ ਕਰਿ ਮਨ ਲਏ ॥ ੨ ॥ ਸਾਹਾ ਸੰਜੋਗੁ ਵਿਆਹੁ ਵਿਜੋਗੁ ॥ ਸਚੁ ਸੰਤਤਿ ਕਹੁ ਨਾਨਕ ਜੋਗੁ ॥ ੩ ॥

ਇਕ ਨਰ ਦੌਰ ਕਹੀ ਸੁਧਿ ਤਾਂਕੋ। 'ਆਵਤਿ ਨਾਨਕ ਚਾਹਤਿ ਜਾਂਕੋ'।ਸੁਨਿ ਕਰਿ ਗਿਰਾ ਬਿਸਾਲ ਹੁਲਾਸੋ[1]। ਮਨਹੁ ਮਿਲਨੋ ਜਲ ਬਿਕੁਲ[2] ਪਿਆਸੋ[3] ॥ ੩੮॥ ਆਵਤਿ ਦੇਖਿ ਦੂਰ[4] ਰਵਿ-ਦਯਾਲਾ। ਬਦਨ ਕਮਲ ਸਾ ਖਿਰਾ[5] ਬਿਸਾਲਾ। ਚੰਦ੍ਰਬਦਨ ਪ੍ਰੀਤਮ ਕੋ ਹੇਰਾ। ਚਖ ਚਕੋਰ[6] ਭਾ ਅਨੰਦ ਘਨੇਰਾ ॥ ੩੯ ॥ ਬਿਨ ਬਲ ਬਪੁਖ[7], ਬਿਰਧ, ਵਡ ਬੈਸਾ। ਹੁਤੋ ਮੰਚ[8] ਪਰ ਭਿਹ ਛਿਨ ਬੈਸਾ। ਉਠਨ ਲਗਨੋ ਪਗ ਧਰਨੀ ਧਰੇ। ਸ਼੍ਰੀ ਗੁਰੁ ਜਾਇ ਨਿਵਾਰਨ[9] ਕਰੇ ॥ ੪੦ ॥ ਦੋਹਰਾ ॥ ਪ੍ਰੇਮ ਸੰਗਿ ਗਦਗਦ ਗਿਰਾ, ਨੈਨ ਅਨੰਦ ਕੋ ਨੀਰ। ਮਾਨਹੁ ਗਜਾਨ ਸਨੇਹ ਦੋ* ਧਰਿ ਕੋ ਮਿਲੇ ਸਰੀਰ ॥੪੧॥ ਚੌਪਈ॥ ਭਯੋ ਨਿਮਗਨ ਪ੍ਰੇਮ ਅਸਗਾਹੂ। ਪੈਰਨ[10] ਪਾਰ ਨ ਪਾਵਹਿ ਬਾਹੂ[11]। ਲੋਚਨ ਤੇ ਮੋਚਤਿ[12]ਜਲਧਾਰਾ। ਪੁਲਕਤਿ[13]ਦੇਹਿ ਨ ਬੋਲ ਉਚਾਰਾ ॥੪੨॥ ਕਿਤਕ ਬਾਰ ਭਰਿ ਕਰਿ ਨਿਜ ਅੰਕਾ[14]। ਬਹੁਰੋ ਛੋਰੇ ਬਦਨ ਮਯੰਕਾ[15]। ਪਗ ਪਰ ਸ਼੍ਰੀ ਗੁਰੁ ਯੁਗ ਕਰ ਰਾਖੇ।ਔਗੁਨ ਜਾਨ ਬਦਨ ਬਚ ਭਾਖੇ[16] ॥੪੩॥ 'ਕਹਿਰ ਕਰਨੋ ਸ਼੍ਰੀ ਨਾਨਕ ਤੋਹੀ। ਜੀਵਤਿ ਮਿਰਤਕ† ਕੀਨੋ ਮੋਹੀ। ਬੰਦਨ ਪੂਜਨ ਤੁਮਹਿੰ ਬੁਲਾਯੋ। ਮਮ ਮਨ ਦਰਸ਼ਨ ਕੋ ਲਲਚਾਯੋ॥੪੪॥ ਪਗ ਪਰ ਧਰਿ ਕਰਿ ਮੁਝ ਦੁਖ ਦੀਨੋ। ਵਡ ਬਿਪਰੀਤਿ ਬਾਤ ਇਹ ਕੀਨੋ।ਕਿਹ ਬਿਧਿ ਔਗੁਨ ਏਹ ਉਤਾਰੋਂ। ਕੋ ਉਪਚਾਰ ਨ ਰਿਦੈ ਬਿਚਾਰੋਂ' ॥ ੪੫ ॥ ਦੋਹਰਾ ॥ ਸ਼੍ਰੀ ਨਾਨਕ ਕਹਿੰ 'ਵਡੇ ਤੁਮ ਪ੍ਰੇਮੀ ਬਹੁਰ ਖ਼ੁਦਾਇ। ਭ੍ਰੁੱਤਨ[17] ਸਮ ਜਾਨਹੁ ਹਮੈ ਬੰਦਨ ਹੀ ਬਨਿਆਇ' ॥ ੪੬ ॥ ਚੌਪਈ ॥ 'ਭਗਤਨ ਕੋ ਨਿਜ ਤੇ ਅਧਿਕਾਈ[18]। ਦੇਤਿ ਦਾਸ ਕੋ ਵਡ ਵਡਿਆਈ। ਜਾਨਤਿ ਹੈ ਜਗ ਨਈ ਨ ਰੀਤੀ।ਅਹੈ ਸਨਾਤਨ ਸਭਿ ਜੁਗ ਕੀਤੀ॥੪੭॥ ਪਾਂਡਵ ਹੁਤੋ ਜੁਧਿਸ਼ਟਰ ਰਾਊ। ਕ੍ਰਿਸ਼ਨ ਕਿਯੇ ਬਸਿ ਭਗਤਿ ਪ੍ਰਭਾਊ। ਆਇਸ[19] ਮਾਨ ਕਰਹਿੰ ਪਦ ਬੰਦਨ । ਰਹਹਿੰ ਦਾਸ ਜਿਉਂ ਦੇਖ

---

[1]ਬੜਾ ਖ਼ੁਸ਼ ਹੋਇਆ। [2]ਵਿਆਕੁਲ ਹੋਏ । [3]ਤਿਹਾਏ ਨੂੰ । [4]ਦੂਰੋਂ। [5]ਖਿੜਿਆ। [6]ਨੇਤਰੀਂ ਰੂਪੀ ਚਕੋਰਾਂ ਨੂੰ। [7]ਨਿਰਬਲ ਸਰੀਰ। [8]ਪਲੰਘ। [9]ਰੋਕਿਆ। [10]ਤਰਕੇ। [11]ਬਾਹਾਂ ਨਾਲ। [12]ਕੇਰਦਾ ਹੈ। [13]ਰੋਮ ਖੜੇ। [14]ਜੱਫੀ ਵਿਚ। [15]ਭਾਵ ਗੁਰੂ ਜੀ। [16]ਰਾਇ ਨੇ ਕਹੇ। [17]ਦਾਸਾਂ। [18]ਉੱਚਾ ਪਨ। [19]ਆਗਿਆ।

*'ਗਜਾਨ ਮੂਰਤੀ' ਸ਼੍ਰੀ ਸਤਿਗੁਰੂ ਨਾਨਕ ਦੇਵ ਜੀ ਤੇ ਸਨੇਹ='ਪ੍ਰੇਮ ਸ੍ਵਰੂਪ' ਰਾਇ ਬੁਲਾਰ ਜੀ। †ਪਾਃ—ਮ੍ਰਿਤਕਿਨ।

ਨਿਕੰਦਨ ॥੪੮॥ ਸਦਾ ਅਧੀਨ ਭਗਤਿ ਕਰਤਾਰਾ। ਇਹ ਬਿਧਿ ਹਿਰਦੈ ਬਿਰਦ ਮੁਰਾਰਾ। ਬਸੀ ਬਿਸ੍ਵ ਜਿਸ ਬਿਸ਼ਨ ਬਿਆਪੂ[1] *। ਸੋ ਬਸ ਤਿਨਕੋ[2] ਭਗਤਿ ਪ੍ਰਤਾਪੂ[3] ॥ ੪੯ ॥ ਦੋਹਰਾ ॥ ਬਿਨੈ[4] ਬਖਾਨਤਿ[5] ਦੀਨ ਮਨ ਹਾਥ ਬੰਦਿ ਕਰਿ ਰਾਉ[6]। 'ਜਗਤਜੋਨਿ,ਜਲਜਾਨਨੈ,ਜਲਜੰਘ੍ਰੀ ਜਜਵਾਉ[7]॥੫੦ ॥ ਚੌਪਈ ॥ ਪਰਮੇਸ਼ੁਰ ਤੂੰ ਪੁਰਖ ਪੁਰਾਤਨ। ਪਾਰਬ੍ਰਹਮ ਕਿਰਪਾਲ ਸਨਾਤਨ[8]। ਜੋਤੀ ਰੂਪ ਅਨੂਪ ਸਰੂਪਾ। ਸ਼ਾਹਿਨਸ਼ਾਹ ਕੂਪ ਕੋ ਭੂਪਾ[9] ॥ ੫੧ ॥ ਕਰੁਨਾਕਰਿ ਬਖਸ਼ਹੁ ਮੁਝ ਸ੍ਵਾਮੀ !। ਦੀਨਬੰਧੁ ਸਭਿ ਅੰਤਰਜਾਮੀ। ਭਵ ਬੰਧਨ ਤੇ ਕਰਿ ਛੁਟਕਾਰਾ।ਪਤਿਤ ਉਧਾਰਨ ਬਿਰਦ ਤੁਮਾਰਾ'॥੫੨॥ਜਿਉਂ ਜਿਉਂ ਬਿਨੈ ਦੀਨ ਹੁਇ ਕਰਿਈ।ਤਿਉਂ ਤਿਉਂ ਰਾਇ ਮੋਹ ਤਮ[10]ਟਰਿਈ। ਦੇਖ ਦੀਨਤਾ ਅਧਿਕ ਦਯਾਲਾ। ਰਿਦੈ ਪ੍ਰਸੀਦਤਿ[11] ਭਯੋ ਬਿਸਾਲਾ ॥੫੩॥ ਦੋਹਰਾ ॥'ਬਖਸ਼ੇ ਪ੍ਰਥਮ ਖ਼ੁਦਾਇ ਤੁਮ ਨਿਸ਼ਚਾ ਰਿਦੈ ਅਡੋਲ। ਆਪ ਰਹਹੁ-ਗੇ ਸੰਗ ਮੁਝ, ਪਾਵਹੁ ਅਨਦ ਅਮੋਲ'॥੫੪॥ਚੌਪਈ॥ ਸੁਨਿ ਸ਼ੋਨਨ ਪੁਨਿ ਬੋਲਸੋ†ਰਾਊ। 'ਜਬ ਮਾਨਹੁ ਗੋ ਮੈਂ ਜੁ ਅਲਾਊਂ[12]। ਤਬ ਜਾਨੋਂਗੋ ਕਰੁਨਾ ਕਰੀ। ਯੌਂ ਨ ਪ੍ਰਤੀਤਿ ਆਇ, ਨਰਹਰੀ[13] !॥੫੫॥ ਪਦ ਅਰਬਿੰਦ ਅਨੰਦ ਕੰਦ ਜੋ। ਜਜਿ ਕਰਿ‡[14]ਬੰਦੋਂ[15] ਹਾਥ ਬੰਦ[16]ਜੋ। ਤਬ ਤ੍ਰਿਪਤਹਿ ਚਿਤ, ਤਰਨ ਤਰੈਨਾ[17]। ਅਸ ਬਿਧਿ ਬਿਨ ਮਨ§ ਨਹੀਂ ਅਮੈਨਾ[18]॥੫੬॥ਹੁਇ ਜਾਊਂ ਮੈਂ ਤਬਹਿ ਨਿਹਾਲੂ[19]। ਛੂਟਹਿ ਜਗਤ ਜੋਨਿ ਜਮ ਜਾਲੂ। ਬਿਨੈ ਮਾਨਿਯੋ ਦੀਨ ਦਯਾਲਾ। ਪਰਨਾ ਚਰਨਹਿੰ ਸ਼ਰਨ[20] ਬਿਸਾਲਾ[21] ॥੫੭ ॥ ਦੋਹਰਾ ॥ ਪ੍ਰੇਮਾਤੁਰ ਅਵਿਲੋਕ ਗੁਰ ਕਹਤਿ 'ਲਾਲਸਾ ਜੋਇ। ਬਚਨ

---

[1]ਵਸ ਹੈ ਜਗਤ ਜਿਸ ਵਿਆਪਕ ਵਿਸ਼ਨੂੰ ਦੇ। [2]ਭਾਵ ਭਗਤਾਂ ਦੇ। [3]ਬੇਨਤੀ। [4]ਆਖਦਾ ਹੈ। [5]ਰਾਇ ਬੁਲਾਰ। [6]ਭਾਵ ਤੁਸੀਂ ਜਗਤ ਦਾ ਕਾਰਨ ਹੋ, ਕਵਲ ਮੁਖ ਹੋ, (ਮੈਥੋਂ ਆਪਣੇ) ਜਲਜ ਅੰਘ੍ਰੀ=ਚਰਨ ਕਮਲ, ਪੂਜਵਾਓ। [7]ਅਨਾਦੀ। [8]ਰਾਜਿਆਂ ਦਾ ਰਾਜਾ। [9]ਮੋਹ ਰੂਪੀ ਹਨੇਰਾ। [10]ਪ੍ਰਸੰਨ(ਅ)ਪੰਘਰੇ। [11]ਆਖਾਂ। [12]ਭਾਵ ਹੇ ਰੱਬ ਜੀ। [13]ਪੂਜਨ ਕਰਕੇ। [14]ਮੱਥਾ ਟੇਕਾਂ। [15]ਹੱਥ ਜੋੜਕੇ। [16]ਹੇ ਤਾਰਨ ਹਾਰ ਜਹਾਜ ਰੂਪ (ਅ) ਹੇ ਸੂਰਜਾਂ ਦੇ ਸੂਰਜ। [17]ਮਨ ਨਹੀਂ ਪਤੀਜਦਾ। [18]ਤਦੋਂ ਨਿਹਾਲ ਹੋ ਜਾਸਾਂ (ਜਦੋਂ ਤੁਸੀਂ ਚਰਨੀਂ ਹੱਥ ਲੁਆ ਲਓ)। [19]ਚਰਨਾਂ ਦੀ ਸ਼ਰਣ ਦਾ ਆਸਰਾ।

*ਪਾ:–ਬਿਸ੍ਵ ਬਿਵਸ ਜਿਸ ਬਿਸ਼ਨ ਬਿਆਪੂ–ਵਾ–ਬਸਬ ਬਿਸ੍ਵ"""""।
†ਪਾ:–ਪੁਲਕਯੋ। ‡ਪਾ:–ਜੁਗ ਕਰ। §ਪਾ:–ਮਮ।

ਬਹੋਰਯੋ[1] ਜਾਤਿ ਨਹਿੰ, ਕਰੀਯੇ ਤਸ ਬਿਧਿ[2] ਸੋਇ[3]॥ ੫੯ ॥ ਚੌਪਈ ॥ ਘਟਿਕਾ ਚਤੁਰ[4] ਸਰਬ ਪਰਵਾਰਾ[5]। ਕਹਯੋ ਰਾਇ, ਪੁਨ ਗਏ ਅਗਾਰਾ[6]। ਉਰ ਕਰਿ ਹਰਖਬੁਲਾਰ ਬਿਚਾਰਾ।–ਪੂਰਬ ਪਾਕ ਕਰਾਉ[7]ਅਹਾਰਾ–॥੫੯॥ ਦਾਸ ਪਠਯੋ[8], ਦਿਜ ਦੂਤ ਬੁਲਾਯੋ । ਹੋਇ ਪ੍ਰੇਮ ਮੈਂ ਬਚਨ ਅਲਾਯੋ। "ਮਿਲਯੋ ਆਨਿ ਕਰਿ ਮੋਹਿ ਖੁਦਾਇ। ਕਰਹੁ ਰਸੋਈ ਦਿਜ ਅਬ ਨ੍ਹਾਇ ॥੬੦॥ ਮਮ ਹਦੂਰ ਸ਼ੁਭ ਪਰਮ ਅਹਾਰਾ। ਅਚਵਾਵਹੁ, ਨਹਿੰ ਕਰਹੁ ਅਵਾਰਾ[9]। ਸੁਚ ਸੋਂ ਲੇ ਜਲ ਕੁੰਭ[10] ਨਵੀਨਾ। ਰੁਚਿ ਸੋਂ ਕਰਹੁ ਪਾਕ[11], ਪਰਬੀਨਾ[12]" ॥ ੬੧ ॥ ਬਿੰਜਨ[13], ਮਧੁਰ ਰੁਚਿਰ ਕਰਿਵਾਏ। ਮੇਵੇ ਪਾਇਸੁ[14] ਮਾਂਹਿ ਮਿਲਾਏ। ਸੂਖਮ[15] ਚਾਵਰ[16] ਘ੍ਰਿਤ[17] ਕੁੰਵਾਏ[18]।ਨਾਨਾਭਾਂਤਿ ਸਲਵਨ[19]ਬਨਾਏ॥੬੨॥ਦੋਹਰਾ॥ਆਪ ਉਠਨ ਲੇ ਆਬ[20] ਕੋ ਪਾਦ ਪਖਾਲਨ[21] ਹੇਤਾਬੈਸੇ ਬਰ ਪਰਯੰਕ ਪਰ ਸ਼੍ਰੀ ਬੇਦੀ ਕੁਲਿਕੇਤ॥੬੩॥ਚੌਪਈ॥ਅਵਨੀ[22] ਆਸਨ ਹੀਨ ਅਸੀਨਾ[23]। ਅਤਿ ਸਤਿਕਾਰਤਿ ਪ੍ਰੀਤਹਿੰ ਲੀਨਾ।ਗਹੇਚਰਨ ਕਚ[24] ਨੀਰ ਪਖਾਰੇ[25] । ਚਰਨੋਦਿਕ[26] ਲੇ ਸਿਰ ਪਰ ਧਾਰੇ ॥ ੬੪॥ ਪਾਇ ਬਦਨ ਮਹਿੰ, ਨੈਨ ਸਲੋਸੇ[27]। ਪੁਨ ਪਟ[28] ਸੋਂ ਪਦ[29] ਪੋਂਛਿ[30] ਪਲੋ ਸੇ[31]। ਧਰਿ ਮਾਥੇ ਪਰ ਪ੍ਰੇਮ ਮਗੀਨਾ। ਬਿਹਬਲ ਬੱਕ੍ਰਤ[32] ਬੋਲ ਅਵੈ ਨਾ[33] ॥ ੬੫ ॥ ਭਾ ਅਨੰਦ ਉਰ ਬਰਨ ਨ ਜਾਈ। ਕੋ ਕਵਿ ਪ੍ਰੇਮ ਗਾਥ ਜੋ ਗਾਈ ?। ਪ੍ਰੇਮਸਾਦ ਗੂੰਗੇ ਮਿਠਿਆਈ। ਕਹਨੋ ਨ ਜਾਇ, ਰਹਤਿ ਅਚਗਾਈ[34] ॥ ੬੬ ॥ ਦੋਹਰਾ ॥ ਪਾਨ[35] ਪਰਸ[36] ਪਦ ਪੰਕਜੈ, ਪਾਕਹਿੰ ਸੁਧਿ ਮੰਗਵਾਇ[37] । ਪਾਕਸਾਲ[38] ਮਹਿੰ ਲੇਗਯੋ ਪ੍ਰੇਮ ਵਧਿਤਿ ਅਧਿਕਾਇ ॥੬੭॥ ਚੌਪਈ॥ ਨਿਜ ਹਦੂਰ[39] ਬੈਸਾਇ ਕ੍ਰਿਪਾਲਾ[40]। ਦਿਜ ਸੋਂ ਬਚਨ ਭਨੇ

[1]ਮੋੜਿਆ। [2]ਓਸੇ ਤਰ੍ਹਾਂ। [3]ਓਹੋ ਗਲ। [4]ਚਾਰ ਘੜੀਆਂ। [5]ਪਰਵਾਰ, (ਓਥੇ ਰਿਹਾ)। [6]ਗਏ ਘਰ (ਆਪਣੇ)। [7]ਪਕਵਾਵਾਂ ਭੋਜਨ (ਅ) ਪਵਿੱਤ੍ਰ ਅਹਾਰ। [8]ਭੇਜਿਆ। [9]ਡੇਰ। [10]ਘੜਾ। [11]ਰਸੋਈ। [12]ਹੇ ਸਿਆਣੇ। [13]ਭੋਜਨ। [14]ਖੀਰ। [15]ਬਰੀਕ। [16]ਚਾਵਲ। [17]ਘਿਉ ਵਿਚ। [18]ਤੜਕੇ। [19]ਸਲੂਣੇ। [20]ਜਲ । [21]ਚਰਨ ਧੋਣ । [22]ਜਮੀਨ ਤੇ। [23]ਬੈਠਕੇ (ਰਾਇ ਬੁਲਾਰ ਨੇ)। [24]ਹੱਥਾਂ ਨਾਲ। [25]ਧੋਤੇ। [26]ਚਰਣਾਂਮ੍ਰਿਤ। [27]ਛਿੜਕਿਆ (ਅ) ਨੈਣ ਗਿੱਲੇ ਕੀਤੇ (ਸਲ=ਪਾਣੀ, ਓਸਨਾ=ਵਸਾਉਣਾ) । [28]ਕਪੜੇ। [29]ਚਰਣ । [30]ਪੁੰਝਕੇ। [31](ਹੱਥਾਂ ਨਾਲ) ਮਲੇ। [32]ਮੂੰਹੋਂ, [ਸੰਸ:, ਵਕ੍ਤ੍ਰੰ] । [33]ਆਉਂਦਾ ਨਹੀਂ। [34]ਚੁੱਪ। [35]ਹੱਥਾਂ ਨਾਲ। [36]ਛੋਹਕੇ। [37]ਭੋਜਨ ਦੀ ਖਬਰ ਮੰਗਾਈ । [38]ਰਸੋਈ । [39]ਸਾਹਮਣੇ। [40]ਗੁਰੂ ਜੀ ਨੂੰ।

ਤਿਹੰ ਕਾਲਾ। 'ਰੁਚਿ ਅਨੁਸਾਰਹਿ ਦੇਹੁ ਅਹਾਰਾ। ਪਾਤਰ[1] ਧਰਿ ਕਰਿ ਬਿਬਿਧ[2] ਪ੍ਰਕਾਰਾ॥ ੬੮॥ ਪੂਰਬ ਮਧੁਰ[3] ਪਰੋਸਿ[4] ਅਹਾਰੂ। ਪੀਛੇ ਤੇ ਤੁਰਸ਼ੀ[5], ਲਵਨਾਰੂ[6]। ਰੁਚਿ[7] ਸੋਂ ਅਸਨ ਅਚਹਿੰਗੇ[8] ਜਬਹੀ। ਜਨਮ ਕ੍ਰਿਤਾਰਥ ਹੈ ਮਮ ਤਬਹੀ'॥ ੬੯॥ ਸੁਨੇ ਰਾਇ ਕੇ ਬੈਨ ਉਦਾਰਾ[9]। ਸੁਖ-ਸਾਗਰ ਮੁਖ ਬਚਨ ਉਚਾਰਾ। ਭੋਜਨ ਕੀ ਬਿਧਿ ਦੀਨਿ ਬਤਾਈ। ਜਿਹ ਤੇ ਸ਼ੁਭ ਪਦਵੀ ਨਰ ਪਾਈ[10] ॥੭੦॥

ਮਾਰੂ ਮਹਲਾ ੧ ॥

*ਮਿਠਾ ਮਰਮ ਸਲੂਣਾ ਸੰਜਮ ਖਟਾ ਖਰਾ ਧਿਆਨ ॥ ਐਸਾ ਭੋਜਨ ਜੋ ਜਨ ਅਚਵੈ ਸੋ ਮਾਣਸ ਪਰਧਾਨ ॥ ੧ ॥ ਰਾਇ ਜੀ ਭੋਜਨ ਐਸਾ ਕਰੀਐ ॥ ਔਰ ਸਕਲ ਪਰਹਰੀਐ ॥ ੧ ॥ ਰਹਾਉ ॥ ਮੇਵਾ ਮਗਨ ਲਗਾ ਸਚੁ ਸੇਤੀ ਜਿਸ ਖਾਧੇ ਤ੍ਰਿਪਤਾਵੈ ॥ ਸਤਿਗੁਰੁ ਬਿਰਖ ਫਲਿਆ ਸਣਿ ਡਾਲੀ ਸੋ ਫਲ ਚੁਗ ਚੁਗ ਖਾਵੈ ॥ ੨ ॥ ਅੰਮ੍ਰਿਤ ਫਲ ਰਸ ਨਾਮ ਧਨੀ ਕਾ ਸੋ ਪੀਵੈ ਜਿਸੁ ਦੇਵੈ ॥ ਸਫਲ ਦਰਸ ਅਕਾਲ ਮੂਰਤਿ ਹੈ ਜਾਂਕੇ ਹਿਦੈ ਸਮੇਵੈ ॥ ੩ ॥ ਕਹੁ ਨਾਨਕ ਸੋ ਖਰਾ ਸੁਆਦੀ ਏਕੰਕਾਰ ਰਸੁ ਲੀਆ ॥ ਅਵਰ ਸੁਆਦ ਸਭ ਫੀਕੇ ਲਾਗੇ ਜਬ ਸਚੁ ਨਾਮ ਮੁਖ ਦੀਆ ॥ ੪ ॥

ਦੋਹਰਾ ॥ ਸੁਨਿ ਸ਼੍ਰੋਨਨ ਮੈਂ ਰਾਇ ਕਹਿ 'ਕਰਨ ਕਰਾਵਨ ਆਪ। ਜਿਸ ਪਰ ਤੁਮ ਕਰੁਨਾ ਕਰਹੁ ਦੇਹੁ ਨਾਮ ਕੋ ਜਾਪ'॥੭੧॥ਚੌਪਈ॥ ਪੂਰਬ ਮਧੁਰ ਪਰੋਸਯੋ ਦਿਜ ਕਰ[11]। ਲਵਨ ਸਹਿਤ ਪੁਨਿ ਤੁਰਸ਼ ਸਾਦ ਬਰ। ਜਿਉਂ ਜਿਉਂ ਕੌਰ[12] ਬਦਨ ਮਹਿੰ ਪਾਵਹਿੰ। ਤਿਉਂ ਤਿਉਂ ਰਾਇ ਅਨੰਦ ਨ ਮਾਵਹਿ† ॥ ੭੨ ॥ ਬਦਨ ਚੰਦ ਕੀ ਦਿਸ਼[13] ਹੈ ਕੋਕਾ[14]। ਲੋਚਨ ਲਾਇ ਬਿਲੋਕ ਅਸ਼ੋਕਾ[15]।ਉਠੇ ਅਚਵ ਕਰਿ ਬਿਬਿਧ ਅਹਾਰਾ। ਰਾਇ ਜੋਰਿ ਕਰ ਬਚਨ ਉਚਾਰਾ ॥ ੭੩ ॥ 'ਸਫਲ ਮਨੋਰਥ ਕੀਨ ਹਮਾਰਾ। ਮਨ ਜਾਨਯੋ ਅਬ ਭਾ[16] ਨਿਸਤਾਰਾ'। ਬੈਸੇ ਬਹੁਰ ਆਨ ਪਰਯੰਕਾ। ਸੋਹਤਿ ਬਦਨ[17]

[1]ਭਾਂਡੇ। [2]ਅਨੇਕ। [3]ਮਿੱਠੇ। [4]ਪਰੋਸਕੇ। [5]ਖੱਟੇ। [6]ਸਲੂਣੇ। [7]ਸੁਆਦ ਨਾਲ। [8]ਛਕਣਗੇ। [9]ਸ੍ਰੇਸ਼ਟ। [10]ਪ੍ਰਾਪਤ ਹੋਵੇ। [11]ਬ੍ਰਾਹਮਨ ਨੇ ਹੱਥੀਂ। [12]ਬੁਰਕੀ, ਗ੍ਰਾਹੀ। [13]ਗੁਰੂ ਜੀ ਦੇ ਚੰਦ ਮੁਖ ਵਲ। [14]ਚਕੋਰ ਹੋਕੇ। [15]ਵੇਖਦਾ ਹੈ ਅਨੰਦ ਨਾਲ। [16]ਹੋ ਗਿਆ। [17]ਮੁਖ।

*ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਇਹ ਸ਼ਬਦ ਨਹੀਂ ਹੈ, ਤੱਤੇ ਸ੍ਰੀ ਮੁਖਵਾਕ ਨਹੀਂ। †ਪਾ:—ਅਨੰਦ ਮਨਾਵਹਿ।

ਅਨੰਕ* ਮਯੰਕਾ[1]॥੭੪॥ਪ੍ਰੇਮਾਤੁਰ ਚਿਤ ਰਾਇਬੁਲਾਰੂ। ਮਧੁਰ ਸ਼ੋਖ[2] ਯੁਤ ਕੀਨ ਉਚਾਰੂ।'ਕੀਨ ਭਲੋ ਬਾਲੇ ਮਰਦਾਨੇ। ਮੋ ਪਰ ਭਾ ਉਪਕਾਰ ਮਹਾਨੇ ॥੭੫॥ਬਿਨਦਾਨੋ ਪਰਬੇ ਜਿਮ ਖੇਤੀ।ਜਲ ਬਿਨ ਸੁਸਕਤਿ ਤਪਤ ਸਮੇਤੀ। ਤਿਸਪਰ ਜਲਧਰ[3] ਬਹੁਬਰਖੰਤਾ।ਤਿਮ ਮੋਕਉ ਤੁਮ ਭੇ ਸੁਖਵੰਤਾ†'॥੭੬॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਤਲਵੰਡੀ ਆਵਨ' ਪ੍ਰਸੰਗ ਬਰਨਨੰ ਨਾਮ ਇਕਤਾਲੀਸਮੋਂ ਧਜਾਇ ॥ ੪੧ ॥

੪੨. [ਚਰਣ ਰਜ ਮੰਗਲ–ਤਲਵੰਡੀ ਪ੍ਰਸੰਗ]

ਦੋਹਰਾ ॥ ਚੂਰਨ ਸ਼੍ਰੀ ਗੁਰੁ ਚਰਨ ਰਜ, ਰਾਗ ਦ੍ਵੈਖ ਮਨ ਰੋਗ।
ਕਰਿਕੈ ਤਾਂਹਿ ਅਨਾਮ ਹੌਂ, ਕਹੌਂ ਕਥਾ ਨਿਰਸੋਗ‡ ॥ ੧ ॥

ਚੂਰਨ=ਪੀਸੀ ਹੋਈ ਸ਼ੈ, ਕੋਈ ਦਵਾਈ ਜੋ ਥੁੜੇ ਵਾਂਗੂ ਹੋਵੇ, ਹਾਜ਼ਮੇ ਦੀ ਦਵਾਈ, ਕੋਈ ਦਵਾਈ। [ਸੰਸ:, ਚੂਰ੍ਣ]
ਅਨਾਮ=ਅਰੋਗ [ਸੰਸ:, ਅਨਾਮਯ, ਅਨ+ਆਮਯ=ਰੋਗ]
ਨਿਰਸੋਗ=ਐਸੀ ਕਥਾ ਜੋ ਸੋਗ ਤੋਂ ਨਿਰਸੋਗ ਕਰੇ। ਖੁਸ਼ੀ ਦੇਣ ਵਾਲੀ।

ਅਰਥ–ਰਾਗ ਤੇ ਦ੍ਵੈਖ ਮਨ ਦੇ (ਦੋ) ਰੋਗ ਹਨ, ਸ਼੍ਰੀ ਗੁਰੂ ਜੀ ਦੇ ਚਰਨਾਂ ਦੀ ਰਜ (ਦੋਹਾਂ ਦੀ) ਦਵਾਈ ਹੈ। (ਇਸ ਦਵਾਈ ਨਾਲ) ਇਸ (ਮਨ) ਨੂੰ ਅਰੋਗ ਕਰਕੇ ਮੈਂ ਖੁਸ਼ੀ ਦੇਣ ਹਾਰੀ ਕਥਾ (ਅਗੋਂ) ਕਹਿੰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਅਸਨ ਅਚਵ ਕਰਿ ਮ੍ਰਿਦੁਲ ਸੁਭਾਊ। ਬੈਸੇ ਨਿਕਟ ਬਿਰਾਜਤਿ ਰਾਊ[8]। ਤਬ ਤ੍ਰਿਪਤਾ ਬਿਰਹਾਤੁਰ[4] ਆਈ। ਸੁਤ ਰਾਖਨ ਕੋ ਮਨ ਲਲਚਾਈ ॥੨॥ ਘੁੰਡ ਕਰੇ ਮੁਖ ਬੈਠਿ ਸਮੀਪਾ। ਬੋਲੀ ਬਚਨ ਸੰਗ ਅਵਨੀਪਾ[6]। ਬੀਦਿ ਹਾਥ ਦੋ ਦੀਨ ਭਵੰਤੀ[7]। 'ਸੁਨਹੁ ਰਾਇ ਜੀ ਮੋਰ ਬਿਨੰਤੀ ॥ ੩ ॥ ਕਰਹੁ ਆਪ ਇਹ ਵਡ ਉਪਕਾਰਾ।ਮਮ ਸੁਤ ਕੋ ਕਿਵ ਰਖਹੁ ਅਗਾਰਾ[5]। ਅਸ ਪ੍ਰਕਾਰ ਕਹਿ ਕਰਿ ਗੁਰੁ ਮਾਤਾ। ਰੋਦਤਿ[9] ਲੋਚਨ ਤੇ ਜਲ ਜਾਤਾ ॥ ੪ ॥ ਸੁਨਤਿ ਰਾਇ ਕੋ ਗਰ[10]§ ਭਰਿ ਆਵਾ। ਧਰਿ ਧੀਰਜ ਪੁਨਿ ਬਚਨ ਅਲਾਵਾ। 'ਕਮਲ ਬਦਨ ਗੁਨ ਸਦਨ

---

[1]ਕਲੰਕ ਤੋਂ ਬਿਨਾਂ ਚੰਦ੍ਰਮਾ। [2]ਖੁਸ਼ੀ, ਸ਼ਰਧਾ। [3]ਬੱਦਲ। [4]ਜਿਥੇ ਬਿਰਾਜਦਾ ਹੈ ਰਾਇ ਬੁਲਾਰ। [5]ਵਿਛੋੜੇ ਕਰ ਦੁਖੀ। [6]ਰਾਜੇ ਨਾਲ। [7]ਹੁੰਦੀ ਹੈ। [8]ਘਰ। [9]ਰੋਂਦੀ ਹੈ। [10]ਗਲਾ।

*ਪਾ:–ਅਕਲੰਕ। †ਅੰਕ ੭੫ ਤੇ ੭੬ ਦੀਆਂ ਚੌਪਈਆਂ ਛਾਪੇ ਦੇ ਨੁਸਖਿਆਂ ਵਿਚ ਨਹੀਂ ਹਨ, ਪਰ ਦੋ ਕਲਮੀ ਨੁਸਖਿਆਂ ਵਿਚ ਹਨ।
‡ਪਾ:–ਨਿਹਸੋਗ। ਵਾ–ਅਨਸੋਗ। §ਪਾ:–ਉਰ।

ਪੁਨੀਤਾ[1]! ਜਾਨਤਿ ਆਪ ਸਰਬ ਸ਼ੁਭ ਰੀਤਾ॥੫॥ਤਦਪਿ ਚਹੌਂ ਕਛੁ ਕਹਿ ਤੁਮ ਸੰਗਾਬਿਨ ਰਜਾਇ ਕਿਉਂ ਕਹੌਂ ਨਿਸੰਗਾ[2]।ਕਾਲੂ ਲਾਲੂ ਪੁਨਿ ਚਲਿ ਆਵਾ। ਨ੍ਰਿਪ ਢਿਗ ਬੈਠਿ ਭਰਨੋ ਦੁਖ ਹਾਵਾ ॥੬॥ ਤਬ ਬੋਲੇ ਸ਼੍ਰੀ ਬਦਨ ਮਯੰਕਾ। 'ਕਹਹੁ ਰਾਇ ਜੀ ਹੋਇ ਨਿਸ਼ੰਕਾ'। ਆਇਸ ਦਿਯ ਜਬ ਅਸ ਸੁਖਦਾਨੀ । ਬੋਲਨੋ ਭਏ ਨਰੇਸ਼ ਮੁਖ ਬਾਨੀ ॥ ੭ ॥ ਕੁੰਡਲੀਆ ਛੰਦ ॥ 'ਨਿਜ ਖੇਤੀ ਕਰਵਾਇਯੋ ਕਾਮੇਂ ਦੇਉਂ ਰਖਾਇ । ਨਹਿੰ ਹਾਲਾ ਲੇਵੈਂ ਕਛ ਸਭਿਹਿ ਇਨਾਮ[3] ਕਰਾਇ। ਸਭਿਹਿ ਇਨਾਮ ਕਰਾਇ,ਸਦਨ ਨਿਜ ਰਹੁ ਦੁਖ ਕਦਨਾ ! ਮਾਤਾ ਬਿਰਹਿ ਅਧੀਨ ਹੋਤਿ, ਨਹਿੰ ਪੇਖਤਿ ਬਦਨਾ[4]। ਸੁਨਿ ਬੁਲਾਰ ਕੇ ਬਚਨ ਕੋ ਦੀਨਾ ਨਾਥ ਸੁਭਾਇ। ਸ਼੍ਰੀ ਮੁਖ ਖੇਤੀ ਬਿਧਿ ਕਹੀ ਸੋਰਠ ਰਾਗ ਉਠਾਇ ॥ ੮ ॥

ਸ਼੍ਰੀ ਮੁਖ ਵਾਕ ॥ ਸੋਰਠਿ ਮਹਲਾ ੧ ਘਰੁ ੧ ॥

ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥ ੧ ॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥

ਦ੍ਵੱਜਾ ਛੰਦ ॥ ਪੁਨ ਲਾਲੂ ਬੋਲਨੋ ਮੁਖ ਬਚਨਾ 'ਭਲਵੰਡੀ ਹਟ ਕਰੀਏ। ਰਹੋ ਸਦਨ ਨਿਜ, ਬਨਜਹੁ ਬਨਜਾ, ਮਮ ਬਚ[5] ਉਰ ਮਹਿੰ ਧਰੀਏ। ਤੁਝ ਪਸ਼ਚਾਤ ਕਰਤਿ ਨਿਤ ਰੋਦਨ[6], ਹੇਰਹੁ ਜਨਨੀ[7] ਘਾ ਤੇ[8]। ਸੁਨਿ ਦੂਸਰਿ ਪਦ ਸ਼੍ਰੀ ਮੁਖ ਭਾਖੈਂ ਸ਼ੁਭ ਗਤਿ ਪ੍ਰਾਪਤ ਜਾਂ ਤੇ[9] ॥ ੯ ॥

ਹਾਨੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥ ੨ ॥

ਕੁੰਡਲੀਆ ਛੰਦ ॥ ਤ੍ਰਬ ਲਾਲੂ ਕਹਿਵਾਇਓ ਰਾਇ ਬੁਲਾਰੂ ਪਾਸ। 'ਨਾਨਕ! ਜੇ ਮਨ ਢਿਰਨ ਪਰ ਘਰ ਤੇ ਭਯੋ ਉਦਾਸ। ਘਰ ਤੇ ਭਯੋ ਉਦਾਸ ਮੋਲ ਲੀਜੈ ਕਿੰਕਾਨਾ[10]। ਕਰਿਯੋ ਤਿਨ ਕੋ ਵਣਜ ਫਿਰਉ ਦੇਸ਼ਨ ਜਹਿੰ ਜਾਨਾ। ਤਵ ਜਨਨੀ ਧੀਰਜ ਧਰੈ ਸੁਤ ਆਵਹਿ ਫਿਰ ਧਾਮ'। ਸੁਨਿ ਸ਼ੋਨਨ ਸ਼੍ਰੀ ਮੁਖ ਭਨੈਂ ਤ੍ਰਿਤੀਯਾ ਪਦ[11] ਅਭਿਰਾਮ ॥ ੧੦॥

---

[1]ਭਾਵ ਹੇ ਗੁਰੂ ਜੀ। [2]ਨਿਸੰਗ ਹੋਕੇ। [3]ਮਾਮਲੇ ਤੋਂ ਮਾਫੀ ਵਾਲੀ ਜ਼ਮੀਨ। [4]ਮੁਖੜੇ ਨੂੰ ਨਾ ਦੇਖਕੇ। [5]ਬਚਨ। [6]ਰੋਣਾ। [7]ਮਾਤਾ। [8]ਵੱਲ। [9]ਜਿਸ ਤੋਂ। [10]ਘੱਟ। [11]ਤੀਜੀ ਪੌੜੀ।

ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿ-
ਆਈਆ ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੈ ਦੇਸਿ ਜਾਹਿ ਤਾ
ਸੁਖਿ ਲਹਹਿ ਮਹਲੁ ॥ ੩ ॥

ਦੋਹਰਾ ॥ ਕਹੈ ਨਿਬ੍ਰਿਤਿ[1] ਕੇ ਬਚਨ ਜੋ ਨਹਿੰ ਸਮਝਤਿ ਮਨ ਮਾਂਹਿ। ਬਹੁਰ ਬਹੁਰ ਪਰਬ੍ਰਿੱਤਿ ਕੈ[2] ਕਮਲ ਬਦਨ[3] ਸੋਂ ਪ੍ਰਾਹਿੰ[4] ॥ ੧੧ ॥ ਦੁਵੱਯਾ ਛੰਦ ॥ ਸੁਨਿ ਕਾਲੂ ਪੁਨਿ ਬਚਨ ਬਖਾਨੇ 'ਜੌ ਤੁਮ ਇਹ ਨਹਿੰ ਕਰਨਾ। ਕਰਹੁ ਚਾਕਰੀ ਭੂਪਤਿ ਕਿਹੰ ਕੀ ਹੋਵਹੁ ਚਾਕਰ ਬਰਨਾ[5]। ਮੁਝ ਬਚ ਮਾਨਿ, ਕਰਹੁ ਯਿਹ ਕਾਜਾ ਤਜਹੁ ਫਕੀਰੀ ਬੇਸਾ[6]। ਸੁਨਿ ਕਰਿ ਚਤੁਰਥ ਪਦ ਕੋ ਬਦਤੈਂ[7] ਸ਼੍ਰੀ ਨਾਨਕ ਜਗਤੇਸ਼ਾ ॥ ੧੨ ॥

ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥ ਬੰਨੁ ਬਦੀਆ
ਕਰਿ ਧਾਵਣੀ ਤਾਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ
ਚਵਗਣ ਵੰਨੁ ॥ ੪ ॥ ੨ ॥

ਸ੍ਰੈਯਾ॥ ਸ਼ੋਨ ਸੁਨੇ ਇਵ, ਭੂਸ਼ਨ ਕੀਨਿ ਅਧੀਨ[7] ਭਏ ਜਨਨੀ ਜਨਕੰ ਸੋ[8]। –ਕੌਨ ਉਪਾਇ ਨਿਕੇਤ ਰਹੈ–ਬਿਰਹਾਤੁਰ ਹੋਇ ਵਿਚਾਰ ਉਰੈ ਸੋ[9]। ਏਕ ਤਨੂਜ ਸੋ[10] ਹੋਇ ਫਕੀਰ ਬਿਦੇਸ਼ ਗਵੈ, ਕਿਵ ਧੀਰ ਧਰੈ ਸੋ[11]। ਤਾਤ ਕੋ ਮੋਹ, ਨ ਭੇਦ ਪਛਾਨਹਿ ਜਾਨਹਿੰ[12] ਮਾਨਵ ਆਨ ਸਮੰ ਸੋ[13] ॥੧੩॥ ਰਾਇ ਕਹੈ 'ਹੁਰਮਾਇਸ਼[14]ਕੀ ਨਿਜ ਆਇਸ ਦੇਵਹੁ[15] ਜੋ ਉਰ ਹੋਈ।ਮੋ[16] ਕਰ[17] ਤੇ ਤੁਮ ਸੇਵ ਬਨੈ ਸਫਲਾ ਸ਼ੁਭ ਬਾਸੁਰ ਜਾਨਹੁ ਸੋਈ। ਲੇਹੁ ਪਦਾਰਥ ਤੌ ਕਿਰਤਾਰਥ ਹੋਇ ਸੁਆਰਥ[18] ਲੋਕਨ ਦੋਈ[19]। ਸ਼੍ਰੀ ਗੁਰੁ ਯੌਂ ਸੁਨਿ ਕੈ ਤਿਹ ਤੇ ਕਹਿ ਬਾਨੀ ਬੈਰਾਗ ਕੈ ਸੰਗ ਭਿਗੋਈ[20] ॥ ੧੪ ॥ 'ਸ਼੍ਰੀ ਕਰਤਾਰ ਉਦਾਰ ਮਹਾਂ ਤਿਹ ਊਪਰ ਹੈ ਫੁਰਮਾਇਸ਼ ਮੇਰੀ। ਪਾਲਤਿ ਜੋ ਜਲ ਮੈਂ ਥਲ ਮੈਂ ਸੁ ਚਲਾਚਲ[21] ਕੋ ਸਭਿ ਕਾਲ[22] ਅਦੇਰੀ[23]। ਹੈਂ ਜਿ ਪਦਾਰਥ ਨਾਂਹਿ ਰਹੈਂ ਥਿਰ[24], ਹੋਤਿ ਬਿਨਾਸ਼ ਨ ਲਾਵਹਿੰ ਦੇਰੀ। ਛੋਰਿ ਗਏ ਦਿਸ

---

[1]ਵੈਰਾਗ। [2]ਗ੍ਰਿਹਸਤ ਮਾਰਗ ਦੇ। [3]ਗੁਰੂ ਜੀ ਨੂੰ। [4]ਆਖਣ। [5]ਨੌਕਰੀ ਪੇਸ਼ਾ, ਜਾਂ ਸ਼ੂਦ੍ਰ ਨੌਕਰ। [6]ਬੋਲੇ। [7](ਮੋਹ ਦੇ) ਅਧੀਨ। [8]ਉਹ (ਗੁਰੂ ਜੀ ਦੇ) ਮਾਤਾ ਪਿਤਾ। [9]ਵਿਚਾਰਦੇ ਹਨ ਓਹ ਰਿਦੇ ਵਿਚ। [10]ਪੁਤਰ। [11]ਕਿਵੇਂ ਧੀਰਜ ਧਾਰਨ ਓਹ (ਮਾਤਾ ਪਿਤਾ)। [12]ਜਾਣਦੇ ਹਨ। [13]ਹੋਰਨਾਂ ਮਨੁੱਖਾਂ ਜੇਹਾ ਉਸ (ਗੁਰੂ ਜੀ ਨੂੰ)। [14]ਆਪਣੇ ਹੁਕਮ ਦੀ। [15]ਆਗਯਾ ਦਿਓ। [16]ਮੇਰੇ। [17]ਹੱਥੋਂ। [18]ਮੇਰਾ ਮਤਲਬ, ਮੇਰਾ ਸੁਖ। [19]ਦੋਹਾਂ ਲੋਕਾਂ ਵਿਚ। [20]ਭਿੱਜੀ ਹੋਈ। [21]ਚੇਤਨ ਜੜ੍ਹ। [22]ਸਭ ਸਮੇਂ। [23]ਦੇਰੀ ਬਿਨਾਂ। [24]ਕਾਇਮ।

ਚਾਰ ਕੋ ਜੈਕਰ[1], ਸੰਗ ਕਿਸੈ ਨਹਿੰ ਜਾਵਤਿ ਹੋਰੀ[2] ॥ ੧੫ ॥ ਜੀਤ ਦਸੋ ਦਿਸ਼ ਦ੍ਰੁਤਿ[3] ਲਈ, ਜਿਨ ਭੂਪਨ ਤੇ[4] ਨਿਜ ਸੇਵ ਕਰਾਏ। ਪੁੰਜ-ਕੀਏ[5] ਧਨ ਹੈਵਰ[6] ਗੈਵਰ[7] ਜੋਰਿ ਚਮੂੰ[8] ਚਤੁਰੰਗ[9] ਬਨਾਏ। ਜੌਨ ਸਮੈਂ ਕਰ ਕਾਹਿ ਨ ਜਾਨਤਿ[10], ਅੰਤ ਸਮੈਂ ਪਗ ਨੰਗ ਸਿਧਾਏ[11]। ਜੋ ਕਛੁ ਸਾਜ ਸਮਾਜ ਹੁਤੋ ਸਭਿ ਛੋਰ ਗਏ, ਨਹਿੰ ਪਾਰ ਬਸਾਏ[12] ॥ ੧੬ ॥ ਕੂਰ ਪਸਾਰ ਰਚਯੋ ਕਰਤਾਰ ਨੈ ਤਾਨ ਕਨਾਤ ਦਈ ਇਹ ਮਾਯਾ। ਰੰਗ ਅਨੇਕਨ ਕੀ ਜੁ ਬਨੀ ਜਿਨ ਮਾਨਵ ਕੋ ਨਿਜ ਗ੍ਯਾਨ[13] ਭੁਲਾਯਾ। ਪ੍ਯਾਰ ਪਦਾਰਥ, ਕੂਰ ਸੁਆਰਥ[14] ਬੀਚ ਫਸੇ ਸਭਿ ਬੈਸ[15] ਬਿਹਾਯਾ। ਆਦਿ ਸਰੂਪ ਅਨਾਦਿ ਲਖਯੋ ਨਹਿੰ, ਤੌ ਲਖਿਹੀਂ ਜਿ ਕਰੈ ਹਰਿ ਦਾਯਾ' ॥੧੭॥ ਰਾਇ ਬੁਲਾਰ ਉਚਾਰਤਿ ਵਾਕ'ਕਹੌਂ ਸਤਿ ਬਾਤ ਨ ਕੂਰ, ਦਯਾ-ਲਾ'। ਮਾਤ ਪਿਤਾ ਤੁਮਰੇ ਬਿਰਹਾਤੁਰ,ਨਾ ਗਵਨੋ ਰਹਿਯੋ ਨਿਜ ਸ਼ਾਲਾ[16]। ਭੀਨ ਸੁ ਕੂਪ ਕੀ[17] ਲੇਹੁ ਕ੍ਰਿਖੀ[18] ਕਰਿ ਦੇਗਹਿੰ[19]ਦੀਨ[20] ਖੁਵਾਉ ਬਿਸਾ-ਲਾ। ਦੀਨਨ ਕੋ ਦੁਖ ਦੇਖ ਸਕੌ ਨਹਿੰ,ਯੌਂ ਕਰਿਯੋ ਘਰ ਬੈਸ, ਕ੍ਰਿਪਾਲਾ !' ॥੧੮॥[21]ਏਕਕੀ ਦੇਗ ਅਖੰਡ ਚਲੈ ਬ੍ਰਹਮੰਡ ਹੀ ਮਾਂਗਤਿ ਹੈ ਜਿਸ ਪਾਹੀਂ। ਆਦਿ ਨ ਅੰਤ ਬਿਅੰਤ ਲਖੋ, ਜਗ ਕੰਤ ਦਤਾਰ ਸਮਾਨ ਕੋ ਨਾਂਹੀ। ਪ੍ਰਾਨ ਸ਼ਰੀਰ ਰਚਯੋ ਧਨ ਧਾਨ[22], ਸਦਾ ਭਜਿਯੋ ਕਰਤਾ ਮਨ ਮਾਂਹੀ। ਆਨ ਕੀ ਦੇਗ ਨਹੀਂ ਜਗ ਮੈਂ ਥਿਰ ਭੂਪਤਿ ਹੋਇ ਕਿ ਸ਼ਾਹਨਿਸ਼ਾਹੀ' ॥ ੧੯॥ਦੋਹਰਾ॥ ਸੁਨਿ ਸ਼ੋਨਨ ਮਹਿੰ ਸਮਝਿਆ ਹਿਰਦੈ ਅਸ ਬਿਧਿ ਰਾਇ। –ਰਹੈਂ ਨ ਕੈਸੇ ਸਦਨ ਮਹਿੰ ਕਰਹਿੰ*ਜਿ ਅਨਿਕ ਉਪਾਇ–॥੨੦॥ਕਵਿੱਤ॥ ਉਰ ਇਉਂ ਬਿਚਾਰ ਰਾਇ ਕਾਲੂ ਸੋਂ ਅਲਾਇ ਗਿਰਾ 'ਰੂਪ ਸੁਖਦਾਇ ਨਹਿੰ ਕਾਂਕੇ[23] ਕਰ ਮਾਂਹਿ ਹੈ। ਮਨ ਨ ਭੁਲਾਇ, ਅਬ ਬੈਠ ਘਰ ਜਾਇ

---

[1]ਜੋ ਜਿੱਤਕੇ। [2]ਕਿਸੇ ਨਾਲ ਜਾਂਦੀ ਨਹੀਂ ਡਿੱਠੀ। [3]ਛੇਤੀ। [4]ਰਾਜਿਆਂ ਤੋਂ ਜਿਨ੍ਹਾਂ। [5]ਕੱਠੇ ਕੀਤੇ [6]ਅਛੇ ਘੋੜੇ। [7]ਚੰਗੀ ਹਾਥੀ। [8]ਫੌਜ। [9]ਚਾਰ ਤਰ੍ਹਾਂ ਦੀ ਫੌਜ–ਹਾਥੀ ਸਵਾਰ, ਰਥ ਸਵਾਰ, ਘੋੜ ਚੜੇ ਤੇ ਪੈਦਲ। [10]ਜਿਸ (ਪ੍ਰਤਾਪ ਦੇ) ਸਮੇਂ ਕਿਸੇ ਨੂੰ ਕੁਝ ਕਰਕੇ ਨਹੀਂ ਸਨ ਜਾਣਦੇ। [11]ਨੰਗੇ ਪੈਰੀਂ ਅੰਤ ਵੇਲੇ ਤੁਰ ਗਏ। [12]ਚਾਰਾ ਨਾਂ ਚਲਿਆ। [13]ਅਪਣੇ ਆਪ ਦਾ ਗਯਾਨ। [14]ਖੁਦਗਰਜ਼ੀ। [15]ਉਮਰ। [16]ਆਪਣੇ ਘਰ। [17]ਤਿੰਨ ਖੂਹਾਂ ਦੀ। [18]ਖੇਤੀ (ਜ਼ਿਮੀਂ)। [19]ਲੰਗਰ। [20]ਗਰੀਬਾਂ ਨੂੰ। [21]ਗੁਰੂ ਜੀ ਨੇ ਉੱਤਰ ਦਿਤਾ। [22]ਦੌਲਤ ਤੇ ਅੰਨ। [23]ਕਿਸੇ ਦੇ। *ਪਾ:–ਕਰੀਏ।

ਨਿਜ, ਚਿੰਤ ਕੋ ਬਿਲਾਇ[1] ਸੁਤ ਤੇਰੋ ਦੁਖ ਦਾਹਿ ਹੈ[2]। ਧਰਮੋ ਹੈ ਖ਼ੁਦਾਇ ਤਨ, ਇਨ ਕੀ ਰਜਾਇ ਸਕੈ ਕੌਨ ਉਲਟਾਇ, ਜਹਿੰ ਇੱਛਾ ਤਹਿੰ ਜਾਹਿੰ ਹੈਂ। ਦਾਨਦਾ[3] ਅਨੰਦ ਸੁਖ ਕੰਦ[4] ਜਗ ਬੰਦ ਯੋਗ[5] ਦੰਭਨ[6] ਕੋ ਮੰਦ[7], ਅਵਤਾਰ ਵਾਹਿ ਵਾਹਿ[8] ਹੈਂ[9] ॥੨੧॥ ਕਾਲੂ ਸੁਨਿ ਬਾਤ ਮਨ ਮਾਂਹਿ ਪਛੁਤਾਤੁ ਅਤਿ, ਜਾਨ ਨਿਜ ਤਾਤ, ਨਹਿੰ ਭੇਵ ਕੋ ਪਛਾਨ ਹੀ। ਗਵਨਯੋ ਅਵਾਸ, ਬਹੁ ਲੋਤਿ ਸੀਤ[10] ਸ੍ਵਾਸ ਤਬ, ਹੋਤਿ ਸੁਖ ਜੋਊ ਤਾਂਕੋ ਦੂਖ ਪਰਮਾਨਹੀ[11]।ਸੁਧਾਸਿੰਧੁ[12] ਤਯਾਗ, ਅਨੁਰਾਗ ਮ੍ਰਿਗ-ਤ੍ਰਿਖਾ[13] ਨੀਰ,ਸ਼ੂਧਾ ਧਾਰਿ ਲੇਤਿ ਨ ਗਯਾਨ ਗਤਿਦਾਨ ਹੀ[14]।ਲਾਲੂ ਜਾਤਿ ਸਾਥ, ਸਮਝਾਇਬੇ ਕਥਤਿ ਗਾਥ[15], 'ਧਾਰਹੁ ਸਰੀਰ ਧੀਰ[16], ਕਯੋਂ ਤੂੰ ਪੀਰ ਮਾਨਿਹੀਂ[17]॥੨੨॥ਮਾਤਘਰ ਜਾਤਿਬਿਲਖਾਤਿ ਬਿਰਹਾਤੁਰੀਤੇ[18]'ਹੁਤੋਏਕ ਤਾਤ, ਸੋ ਬਿਦੇਸ਼ ਜਾਨਿ ਠਾਨਿਹੀ[19]। ਰਾਇ ਸਮਝਾਯੋ, ਨਹਿੰ ਵਾਕ ਮਨ ਭਾਯੋ ਕੋਊ, ਉਦਾਸੀਨ ਭਯੋ, ਨ ਅਵਾਸ ਹਿਤ[20] ਜਾਨਿ ਹੀ' । ਬੇਦੀ ਕੁਲਕੇਤ ਰਹੇ ਰਾਇ ਕੇ ਨਿਕੇਤ ਨਿਸਿ, ਭੋਰ ਜਬ ਭਈ ਜਾਇ ਬੈਸੇ ਉਦਿਆਨ ਹੀ। ਬਾਸੁਰ ਗੁਜਾਰਿ ਕਰਿ ਅਪਨੇ ਅਗਾਰ ਆਏ, ਮੋਖਕੇ ਉਦਾਰ[21], ਕਰਤਾਰ ਗੁਨਖਾਨ ਹੀ॥੨੩॥ ਮਾਤ ਹਰਖਾਇ ਉਰ, ਆਨਦ ਨ ਮਾਇ, ਸੁਤ ਨੇਹ ਅਧਿਕਾਇ,ਬਹੁ ਬਿਧਿ ਸਮਝਾਵਈ। 'ਤਾਤ ! ਕੋਊ ਕਾਜ ਨਹਿੰ, ਰਹੋ ਘਰ ਮਾਂਹਿ ਬੈਸੇ, ਕੋਊ ਨ ਕਹੈ ਹ ਕਛੁ, ਕਰੌ ਮਨ ਭਾਵਈ। ਆਂਖ ਤੈ ਨ ਹੋਵੋ ਦੂਰ, ਰਹਿਯੋ ਹਦੂਰ[21] ਸੁਤ ! ਫਿਕਰ ਕੋ ਜ਼ਿਕਰ[22] ਨ ਤੁਮ ਤਕ ਆਵਈ। ਪੋਸ਼ਿਸ਼[23] ਕੋ ਪਾਵੋ, ਉਰ ਇੱਛਾ ਸੋਊ ਖਾਵੋ, ਬੈਸੇ ਹਰਿ ਗੁਨ ਗਾਵੋ, ਤੁਮੈਂ ਕੋਊ ਨ ਹਟਾਵਈ[24] ॥ ੨੪॥ ਕਾਲੂ ਢਿਗ ਆਯੋ ਬੈਠਿ ਬਚਨ ਅਲਾਯੋ 'ਮੋਦੀ ਕ੍ਰਿੱਤ ਕੋ ਹਟਾਯੋ, ਭਲੀ ਬਾਤ ਨ ਵਿਚਾਰੀਆ। ਆਵਤਿ ਅਪਾਰ ਬਿਤ[25],ਖਾਤਿ ਖਰਚੰਤਿ ਨਿਤ,ਇਕਠੋ

[1]ਦੂਰ ਕਰ। [2]ਨਾਸ਼ ਕਰਤਾ ਹੈ। [3]ਦੇਨ ਵਾਲੇ। [4]ਸੁਖਦਾਤੇ । [5]ਜਗਤ ਦੇ ਵੰਦਨ ਜੋਗ। [6]ਪਖੰਡਾਂ ਨੂੰ। [7]ਦੂਰ ਕਰਤਾ । [8]ਧੰਨ ਹੈ ਇਹ ਅਵਤਾਰ (ਅ) ਵਾਹਿ=ਵਾਹਿਗੁਰੂ ਦਾ ਅਵਤਾਰ ਵਾਹਿ=ਧੰਨ ਹੈ। [9]ਠੰਢੇ। [10]ਭਾਵ, ਸੁਖ ਨੂੰ ਦੁਖ ਮੰਨ ਰਿਹਾ ਹੈ। [11]ਅੰਮ੍ਰਿਤ ਦਾ ਸਮੁੰਦਰ । [12]ਮ੍ਰਿਗ ਤ੍ਰਿਸ਼ਨਾ ਦੇ ਜਲ ਨਾਲ ਪ੍ਰੇਮ ਕਰਦਾ ਹੈ। [13]ਗੁਰੂ ਜੀ ਪਾਸੋਂ। [14]ਗੱਲ। [15]ਤਨ ਵਿਚ ਧੀਰਜ ਧਾਰੋ । [16]ਕਿਉਂ ਪੀੜ ਮੰਨਦਾ ਹੈਂ । [17]ਬਿਰਹ ਦੇ ਦੁਖ ਕਰਕੇ । [18]ਠਾਣ ਲਈ ਹੈ। [19]ਘਰ ਦਾ ਮੋਹ। [20]ਮੋਖ ਦੇ ਦਾਤਾ। [21]ਸਾਹਮਣੇ । [22]ਗਲ ਬਾਤ। [23]ਪੁਸ਼ਾਕ। [24]ਕੋਈ ਹਟਾਏਗਾ ਨਹੀਂ । [25]ਧਨ।

ਨ ਕੀਨੋ ਸਭਿ ਬਾਦ ਕਰਸੋ ਖ਼ੁਆਰੀਆ[1]। ਆਪਨ[2] ਕੀ ਸੋਜ[3] ਸਭਿ ਦੀਨੀ ਹੈ ਲੁਟਾਇ ਤੁਮ, ਸੁਨਸੋ ਹਮ ਕਾਨ ਧਨ ਸ਼ੋਖ ਬਹੁ ਚਾਰੀਆ[4]। ਸੋ ਭੀ ਨਹਿੰ ਲਯੋ, ਸਭਿ ਰੰਕਨ ਕੋ ਦਯੋ ਕਹਿ[5], ਸਾਧ ਬੇਖ ਭਯੋ ਕੀਨੋ ਕੁਜਸ[6] ਹਮਾਰੀਆ ॥੨੫॥ ਜਬ ਕੋ ਜਨਮ ਭਯੋ, ਤਬ ਕੋ ਨ ਸੁਖ ਦਯੋ, ਭੂਰ ਸਮਝਾਯੋ, ਏਕ ਬਾਤ ਨਹਿੰ ਮਾਨੀਆ। ਭਾਖੈਂਗੇ ਸ਼ਰੀਕ –ਸੁਤ ਕਾਲੂ ਕੋ ਫਕੀਰ ਭਯੋ–,ਜਾਤਿ ਕੀ ਨ ਗੋਤ ਲਾਜ ਰਿਦੇ ਇਕ ਜਾਨੀਆ। ਤਜੋ ਤਨ ਬੇਖ, ਪਤਿ[7] ਹਤੋ ਨ[8] ਵਿਸ਼ੇਖ[9] ਮੇਰੀ, ਦੇਨੋ ਸੁਖ ਰਹਸੋ, ਸਦਾ ਭਯੋ ਦੁਖਦਾਨੀਆ[10]।ਰਹੋ ਨਿਜ ਧਾਮ,ਨਹਿੰ ਕਹੈਂ ਕਰੋ ਕਾਜ ਕੁਛ, ਕੌਨ ਭੀਰ[11] ਪਰੀ ਤੈ ਫਕੀਰੀ ਰੀਤਿ ਠਾਨੀਆ[7] ॥ ੨੬ ॥ ਜਨਕ ਕੀ ਬਾਤੇਂ ਸੁਨਿ ਭੂਸ਼ਨ ਹੀ ਰਹੇ ਗੁਰੂ, ਵਾਕ ਨ ਬਖਾਨਸੋ ਸੁ ਕਲਯਾਨ ਕੋ ਜੁ ਦਾਨੀਆ[12]।ਕਮਲਬਦਨ[13]ਤੇ ਨਿਕਾਸੀ ਨ ਅਲਿਨ[14] ਗਿਰਾ[15], ਤਾਤ[16] ਕੀ ਜਿਠਾਈ[17] ਨਿਸ ਸਾਮਹੀ[18] ਪ੍ਰਮਾਨੀਆ*।ਮਾਨਸ[19] ਮੈਂ ਹੰਸਨੀ ਸੀ[20] ਤਹਾਂ ਹੀ[21] ਬਿਰਾਜ ਰਹੀ,ਹੁਤੀ ਜੁ ਬਿਗਯਾਨ ਕੋ ਅਨੰਦ ਮੈਂ ਸਮਾਨੀਆ। ਹਿਤ ਸੋਂ ਬੁਲਾਇ ਮਾਤਾ ਭੋਜਨ ਅਚਾਯੋ, ਪੁਨ ਪਾਨ ਪੈ[22] ਕਰਾਯੋ, ਪਰ-ਯੰਕ ਪੌਢੇ[23] ਆਨੀਆ[24] ॥ ੨੭ ॥ ਸ੍ਰੈਯਾ ॥ ਭੋਰ ਭਈ, ਅਰਬਿੰਦ ਖਿਰੇ[25], ਅਰਨੋਦਯ[26] ਤੇ ਚਕਵੇ ਹਰਿਖਾਏ ! ਜਸੋਂ ਗੁਰੂ ਕੀ ਕਰੁਨਾ ਬਿਕਸੇ ਉਰ, ਮੇਲ ਸੁਖੰ,ਸੁਮਤੀ ਮਨ ਪਾਏ[27]। ਤਾਰੇ ਛਪੇ ਜਸੋਂ ਬਿਕਾਰ ਨਸੇ, ਜਨੁ ਮੋਹ ਤਮੰ[28] ਨਹਿੰ ਦੀਸਨ ਪਾਏ[29]। ਕੀਨ ਸ਼ਨਾਨ ਗਏ ਉਦਿਆਨ ਇਕੰਤ

[1]ਬਿਰਥਾ ਜ਼ਾਯਾ ਕੀਤਾ। [2]ਹੱਟ। [3]ਸਾਮਾਨ। [4]ਆਪਦਾ ਸੀ। [5]ਕਹਿਕੇ। [6]ਅਪਜਸ। [7]ਇੱਜ਼ਤ। [8]ਨਾਂਸ਼ ਨਾ ਕਰੋ। [9]ਹੋਰ। [10]ਦੁਖ ਦਾਤਾ। [11]ਮੁਸ਼ਕਲ। [12]ਕਲਯਾਨ ਦਾਤੇ ਨੇ। [13]ਕੋਲ ਵਰਗੇ ਮੁਖੋਂ। [14]ਭੌਰੀ (ਰੂਪ)। [15]ਬਾਣੀ। [16]ਪਿਤਾ ਦੀ। [17]ਵਡਿਆਈ। [18]ਰਾਤ ਵਰਗੀ। [19]ਮਾਨ ਸਰੋਵਰ। [20]ਭਾਵ ਹੰਸਨੀ ਰੂਪੀ ਬਾਣੀ। [21]ਭਾਵ,ਗੁਰੂ ਜੀ ਦੇ ਹਿਰਦੇ ਅੰਦਰੇ। [22]ਦੁੱਧ। [23]ਲੇਟੇ। [24]ਆਕੇ। [25]ਕਵਲ ਖਿੜੇ। [26]ਸੂਰਜ ਉਦੈ ਤੇ। [27]ਜਿਵੇਂ ਗੁਰੂ ਜੀ ਦੀ ਕ੍ਰਿਪਾ ਨਾਲ (ਸਿੱਖ ਦਾ) ਮਨ ਖਿੜਦਾ, ਮੇਲ ਦਾ ਸੁਖ ਹੁੰਦਾ ਤੇ ਸ੍ਰੇਸ਼ਟ ਬੁਧ ਪ੍ਰਾਪਤ ਹੁੰਦੀ ਹੈ। [28]ਅਨ੍ਹੇਰਾ। [29]ਤਾਰੇ ਛਪੇ ਮਾਨੋ ਵਿਕਾਰ ਨੱਸੇ, ਜਿਵੇਂ ਤਾਰੇ ਛਪਜਾਂ ਹਨੇਰਾ ਨਹੀਂ , ਤਿਵੇਂ ਵਿਕਾਰਾਂ ਦੇ ਦੂਰ ਹੋਇਆਂ ਮੋਹ ਨਹੀਂ ਦਿੱਸਦਾ (ਗਯਾਨੀ ਵਿਚ)।

*ਕੋਲ ਫੁਲ ਵਿਚ ਬੈਠੀ ਭੌਰੀ ਰਾਤ ਪੈਣ ਤੇ ਫੁਲ ਮਿਟਣ ਤੇ ਅੰਦਰੇ ਹੀ ਰਹਿ ਜਾਂਦੀ ਹੈ, ਇਸ ਤਰ੍ਹਾਂ ਸਤਿਗੁਰੂ ਜੀ ਦੇ ਮੁਖ ਕਵਲ ਤੋਂ ਬਾਣੀ ਰੂਪੀ ਭੌਰੀ ਪਿਤਾ ਦੀ ਵਡਯਾਈ ਰੂਪ ਰਾਤ ਕਰਕੇ ਨਾਂ ਨਿਕਲੀ। ਭਾਵ ਸ਼੍ਰੀ ਗੁਰੂ ਜੀ ਨੇ ਵਡਿਆਂ ਅਗੇ ਉੱਤਰ ਦੇਵਣਾ ਯੋਗ ਨਾ ਜਾਤਾ।

ਸਥਾਨ ਮੈਂ ਬੈਸ ਸੁਹਾਏ॥੨੮॥ ਦੋਹਰਾ॥ ਰਜਨੀ ਰਹੈਂ ਨਿਕੇਤ ਮਹਿੰ ਬਾਸੁਰ ਮਹਿੰ ਉਦਿਆਨ। ਦਿਵਸ ਬਿਤਾਏ ਤਹਿੰ ਕਛੂ ਸ਼੍ਰੀ ਨਾਨਕ ਗੁਨ ਖਾਨ* ॥੨੯॥ਚੌਪਈ॥ ਕਬਹਿ ਬੁਲਾਵਹਿ ਰਾਇ ਬੁਲਾਰੂ। ਦਰਸ਼ਨ ਬਦਨ[1] ਬਿਲੋਕਤਿ ਚਾਰੂ। ਭੋਜਨ ਦਿਜ ਤੇ ਰੁਚਿਰ ਕਰਾਵੈ। ਪੁਨਿ ਪੁਨ ਬਿਨੈ ਭਨਹਿ ਅਚਵਾਵੈ॥੩੦॥ ਪ੍ਰੇਮ ਬਿਲੋਕਿ ਰਾਇਕੋ ਪੂਰਾ ਨਹਿੰ ਸ਼ਰਧਾ ਤੇ ਜਿਹਂ ਉਰ ਊਰਾ[2]। ਸ਼੍ਰੀ ਗੁਰੁ ਬਚਨ ਬਹੋਰਹਿੰ ਨਾਂਹੀ[3]। ਜਥਹਿ ਬੁਲਾਇ ਨਿਕਟਿ ਤਬ ਜਾਂਹੀਂ ॥੩੧॥ ਲੇਵਨ ਹੇਤ ਗਯਾਨ ਉਪਦੇਸ਼ਾ। ਉਰ ਅਭਿਲਾਖਾ ਅਧਿਕ ਨਰੇਸ਼ਾ[4]। ਬਿਬਿਧਿ ਭਾਂਤਿ ਕੀ[5] ਕਰਹਿ ਸੁ ਸੇਵਾ। ਨਿਸਦਿਨ ਧਯਾਨ ਧਰਹਿ ਗੁਰੁ ਦੇਵਾ[6]॥੩੨॥ਆਯੁ ਬ੍ਰਿੱਧਿ ਜਿਹ ਜੀਵਨ ਥੋਰਾ[7]। ਚਹਿਤਿ ਕਿ –ਸਫਲ ਜਨਮ ਹੈ ਮੋਰਾ–। ਅਸ਼ਟਜਾਮ[8] ਮਨ ਮੈਂ ਲਿਵਲਾਗੀ। ਸ਼੍ਰੀ ਗੁਰੂ ਚਰਨ ਕਮਲ ਅਨੁਰਾਗੀ॥੩੩॥ ਇਕ ਬਾਸੁਰ ਨਰ ਪਠਿ[9] ਅਵਨੀਪਾ[10]। ਕਮਲ ਬਦਨ ਬੁਲਵਾਇ ਸਮੀਪਾ।ਦ੍ਵੈ ਕਰ ਬੰਦੇ[11], ਬਿਨੈ ਬਖਾਨੀ। 'ਦੀਨ ਦਯਾਲ ! ਦਾਸਨ ਗਤਿਦਾਨੀ ! ॥੩੪॥ ਮਮ ਸਰੂਪ ਕੋ[12] ਦੇਹੁ ਬੁਝਾਈ[13]। ਭੂਲ ਰਹਯੋ ਜਿਹ ਸੁਧ ਨਹਿੰ ਕਾਈ। ਕੋ ਮੈਂ ਹੋਂ ? ਕਛੁ ਜਾਇ ਨ ਜਾਨਾ। ਬਢਯੋ ਵਿਸ਼ੇਖਰਿਦੈ ਅਗਯਾਨਾ॥੩੫॥ਸੁਮਤਿ[14] ਕਹਤਿ –ਤਮ ਸਾ ਅਗਯਾਨਾ[15] –। ਮੈਂ ਨਹਿੰ ਜਾਨੋ ਤਾਂਹਿ ਸਮਾਨਾ। ਤਿਮਰ ਵਿਖੈ ਤਨ ਸੁਧ ਸਭਿ ਭਾਨੈ[16]। ਅਨਤ ਪਦਾਰਥ ਜਾਇਂ ਨ ਜਾਨੈ[17] ॥੩੬॥ ਸੁਧ ਅਗਿਆਨਹਿ ਸਰਬ ਗਵਾਈ[18]। ਅਪਨੋ ਆਪ ਨ ਜਾਨਯੋ ਜਾਈ[19]। ਯਾਂਤੇ ਤਮ[20] ਜੋ ਸਮ ਨਹਿੰ[21] ਤਾਂਕੇ[22]।ਸਰਬ ਜੀਵ ਦੁਖੀਆ ਬਸਿ ਜਾਂਕੇ[23]॥੩੭॥ਉਪਦੇਸ਼ਕ ਪ੍ਰਭੁ ਤੋਹਿ ਸਮਾਨਾ।ਅਵਨੀ ਬਿਖੈ ਨ ਜਾਨੋਂ ਆਨਾ। ਕ੍ਰਿਪਾ ਸਿੰਧੁ ! ਕਰੁਨਾ ਅਬ ਕੀਜੈ। ਮਮ ਸਰੂਪ ਸਮਝਾਇ ਸੁ ਦੀਜੈ ॥੩੮॥ ਤੁਮ ਕਰੁਨਾ ਤੇ ਮੁਝ

---

[1]ਮੁਖ ਦਾ। [2]ਊਣਾ। [3]ਮੋੜਦੇ ਨਹੀਂ ਸਨ। [4]ਰਾਜੇ ਦੇ ਮਨ ਵਿਚ। [5]ਕਈ ਤਰਾਂਦੀ। [6]ਗੁਰੂ ਜੀ ਦਾ [7](ਬਾਕੀ) ਜੀਵਨ ਥੋੜਾ ਹੈ। [8]ਅੱਠੇ ਪਹਿਰ। [9]ਭੇਜਕੇ। [10]ਰਾਇ ਬੁਲਾਰ ਨੇ। [11]ਹਥ ਜੋੜੇ। [12]ਮੇਰੇ ਸਰੂਪ ਨੂੰ (ਮੈਨੂੰ)। [13]ਲਖਾ ਦਿਓ। [14]ਬੁੱਧੀਵਾਨ। [15]ਅਗਯਾਨ ਹਨੇਰੇ ਵਰਗਾ ਹੈ। [16]ਹਨੇਰੇ ਵਿਚ ਅਪਣੇ ਤਨ ਦੀ ਸਾਰੀ ਸੋਝੀ ਭਾਨ ਹੁੰਦੀ ਰਹਿੰਦੀ ਹੈ। [17]ਭਾਵੇਂ ਹੋਰ ਪਦਾਰਥ ਨਹੀਂ ਦਿਸਦੇ। [18]ਪਰ ਅਗਯਾਨ ਸਾਰੀ ਸੁੱਧ (ਐਉਂ) ਗਵਾਉਂਦਾ ਹੈ ਕਿ। [19]ਆਪਣਾ ਆਪ ਹੀ ਨਹੀਂ ਲਖ ਸਕਦਾ। [20]ਅਨ੍ਹੇਰਾ। [21]ਬਰੋਬਰ ਨਹੀਂ। [22]ਉਸ (ਅਗਯਾਨ) ਦੇ। [23]ਭਾਵ ਅਗਯਾਨ ਦੇ। *ਪਾ:–ਗਤਿ ਦਾਨ।

ਜਗਯਾਸਾ[1]। ਵਧੀ ਰਿਦੇ ਮਹਿੰ ਅਧਿਕ ਪਿਆਸਾਲਖਿਅਧਿਕਾਰਿ[2] ਗਯਾਨ ਕੋ ਦਾਨਾ[3]। ਦੇਕਰਿ, ਕਰਹੁ ਮੋਰ ਕਲਯਾਨਾ[4] ॥ ੩੯ ॥ ਅਸ ਪ੍ਰਕਾਰ ਕੀ ਸੁਨਿ ਕਰਿ ਬਾਨੀ। ਬਿਨੈ ਦੀਨਤਾ ਮਹਿੰ ਜੋ ਸਾਨੀ। ਦੇਨਿ ਗਯਾਨ ਕੀ ਮਤਿ ਤਿਹੰ ਤਾਂਈਂ। ਉਦਿਤ ਭਏ[5] ਸ਼੍ਰੀ ਗੁਰੁ ਜਗ ਸਾਈਂ ॥ ੪੦ ॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਤਲਵੰਡੀ ਪ੍ਰਸੰਗ' ਬਰਨਨੰ ਨਾਮ ਬੈਤਾਲੀਸਮੋਂ ਅਧਯਾਯ ॥ ੪੨ ॥

੪੩. [ਚਰਣ ਕਮਲ ਮੰਗਲ। ਗਯਾਨ ਉਪਦੇਸ਼। ਤੁਲਸਾਂ]

ਦੋਹਰਾ ॥ ਸ਼੍ਰੀ ਗੁਰੂ ਪਗ ਸ਼ੋਭਾ ਬਿਮਲ ਪਿੰਜਰ ਸਰ ਪਹਿਚਾਨ।
ਮਨ ਖੰਜਨ ਤਹਿੰ ਪਾਇਕੈ ਕਹੌਂ ਕਥਾ ਗੁਨਖਾਨਿ* ॥ ੧ ॥

ਬਿਮਲ=ਨਿਰਮਲ, ਉੱਜਲ। ਪਿੰਜਰ=ਪਿੰਜਰਾ।
ਸਰ=ਰੱਸੀ, ਲੜੀ। ਸਰੀ, ਮੋਤੀਆਂ ਦੀ ਮਾਲਾ। (ਅ) ਸਦਰਸ਼, ਤੁੱਲ।
ਖੰਜਨ=ਇਕ ਪੰਛੀ ਜਿਸਨੂੰ ਮਮੋਲਾ ਕਹਿੰਦੇ ਹਨ, ਏਹ ਬਹੁਤ ਚੰਚਲ ਹੁੰਦਾ ਹੈ, ਇਸ ਕਰਕੇ ਕਵਿ ਜੀ ਨੇ ਮਨ ਨਾਲ ਉਪਮਾਂ ਦਿੱਤੀ ਹੈ, ਇਹ ਪਿੰਜਰੇ ਭੀ ਔਖਾ ਹੀ ਪੈਂਦਾ ਹੈ, ਪੈ ਜਾਏ ਤਾਂ ਮਰ ਜਾਂਦਾ ਹੈ। ਇਹੋ ਕਵਿ ਜੀ ਦਾ ਕਟਾਖ ਹੈ ਕਿ ਮਨ ਜੇ ਪਿੰਜਰੇ ਪੈ ਗਿਆ ਤਾਂ ਏਹ ਆਪਾ ਪਲਟਕੇ ਸ਼ੁੱਧ ਹੋ ਜਾਏਗਾ।

ਅਰਥ–ਸ਼੍ਰੀ ਗੁਰੂ ਜੀ ਦੇ ਚਰਨਾਂ ਦੀ ਉੱਜਲ ਸ਼ੋਭਾ (ਮਾਨੋਂ) ਮੋਤੀ ਮਾਲਾ ਦਾ ਪਿੰਜਰਾ ਹੈ, (ਮੈਂ ਅਪਣੇ) ਮਨ ਰੂਪੀ ਮਮੋਲੇ ਨੂੰ ਉਸ ਵਿਚ ਪਾਕੇ (ਹੁਣ ਹੋਰ) ਕਥਾ (ਜੋ) ਗੁਣਾਂ ਦੀ ਖਾਣ ਹੈ, ਕਹਿੰਦਾ ਹਾਂ। ਅਥਵਾ ਗੁਣਾਂ ਦੀ ਖਾਣ ਗੁਰ ਨਾਨਕ (ਦੇਵ ਜੀ ਦੀ ਹੋਰ) ਕਥਾ ਵਰਣਨ ਕਰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸੁਨਤਿ ਬੇਨਤੀ ਕਰੀ ਜੁ ਰਾਊ[5]। ਬੋਲੇ ਸ਼੍ਰੀ ਗੁਰੁ ਮ੍ਰਿਦੁਲ ਸੁਭਾਊ।'ਕੌ ਭੂਪਤਿ!ਤੁਮ[6]ਆਪਨ[7]ਹੰਤਾ[8]।ਕਿਹ ਮਹਿੰ ਧਰੀ? ਕਹਹੁ ਬਿਰਤੰਤਾ[9] ॥੨॥ 'ਤੁਰਕ ਜਨਮ ਮਮ[9], ਦੀਨਦਯਾਲਾ !। ਆਰਬ-ਲਾ[10] ਬ੍ਰਿਧ, ਮਮ[11] ਸਿਤ[12] ਬਾਲਾ[13]। ਚਰਮ[14] ਸਿਥਲ[15], ਮੈਂ ਨਿਰਬਲ ਹੋਯੋ। ਕੰਪਤ ਸਿਰ ਮੈਂ ਬਿਸ਼ਿਯਨ ਭੋਯੋ[16]॥੩॥ ਮਮ ਬਨਿਤਾ[17], ਮੇਰੇ ਸੁਤ ਨਾਤੀ[18]। ਮਮ ਸੋਦਰ[19], ਇਹ ਮੇਰੇ ਗਯਾਤੀ[20]। ਨਾਮ ਬੁਲਾਰ ਵਿਖੈ ਮਮ

[1]ਚਾਹ। [2](ਜੇ) ਅਧਿਕਾਰੀ ਮੈਨੂੰ ਲਖੋ ਤਾਂ। [3]ਗਿਆਨ ਦਾ ਦਾਨ। [4]ਤਿਆਰ ਹੋਏ। [5]ਰਾਏ ਨੇ। [6]ਤੁਸਾਂ। [7]ਅਪਨੀ। [8]ਹੰਗਤਾ (ਮੈਂ ਪਨਾ)। [9]ਮੇਰਾ। [10]ਆਯੂ। [11]ਮੇਰੇ। [12]ਚਿੱਟੇ। [13]ਵਾਲ ਹਨ। [14]ਚਮੜਾ। [15]ਢਿੱਲਾ ਹੈ। [16]ਮਿਲਿਆ ਹੋਇਆ। [17]ਮੇਰੀ ਇਸਤ੍ਰੀ। [18]ਮੇਰੇ ਪੁਤ ਪੋਤਰੇ। [19]ਮੇਰੇ ਭਾਈ। [20]ਮੇਰੇ ਸ਼ਰੀਕ ਭਰਾ। *ਪਾ:–ਸੁਖਦਾਨ। ਵ,ਗਤਿਦਾਨ।

ਹੈਤਾ[1]। ਸੰਬੰਧਨ ਮਹਿੰ ਲਖਹੁੰ[2] ਇਦੰਤਾ[3]॥੪॥ "ਹੇ ਭੂਪਤਿ ! ਇਹ ਤਨ[4] ਕੋ ਧਰਮਾ। ਆਪ ਅਰੋਪੈ[5],ਭਾ ਉਰ ਭਰਮਾ[6]। ਜਨਮ ਮਰਨ ਦੁਖ ਤਨ ਕੇ ਮਾਂਹੀ। ਬਾਲਿਕ, ਤਰੁਨ[7], ਬ੍ਰਿੱਧ ਤੂੰ ਨਾਂਹੀ॥੫॥ ਖਾਕ[8] ਬਾਦ[9]ਆਤਸ਼ਹਿ[10] ਆਬ[11]ਨਭ[12]। ਪੰਚ ਭੂਤ ਏ ਜੜ ਜਾਨਹੁ ਸਭਿ।ਤਿਨ ਕੀ ਦੇਹਿ ਰਚੀ ਜੜ੍ਹ ਸੋਊ[13]।ਜਸ ਕਾਰਨ ਤਸ ਕਾਰਜ ਹੋਊ[14] ॥੬॥ ਤੂੰ ਸਦੀਵ ਚੇਤਨ, ਸੁਖ ਸੰਗਾ। ਜਨਮ ਮਰਨ ਤੇ ਰਹਿਤ, ਅਭੰਗਾ[15]। ਨਾਮ,ਰੂਪ, ਪੁਨ ਬਰਨ[16] ਬਿਹੀਨਾ[17]। ਸਦਾ ਏਕਰਸ, ਦੁਖ ਸਭਿ ਹੀਨਾ॥੭॥ ਸੋ[18]ਤਜਿ ਕਾਰ ਜਬ ਜਾਵਤਿ ਦੇਹੀ[19]। ਘਰ ਤੇ ਕਾਢਹਿੰ ਵਹਿਰ ਸਨੇਹੀ[20]। ਜਿਸ ਬਿਹੀਨ ਤਨ ਮ੍ਰਿਤ[21] ਅਪਵਿੱਤ੍ਰਾ। ਸੋ ਤੂੰ ਲਖਿਯੇ[22] ਪ੍ਰਿਥਕ ਪਵਿੱਤ੍ਰਾ[23]॥੮॥ਜਾਤਿ ਬਰਨ ਤੇ ਲਖਿ ਕਰਿ ਨਯਾਰੋ। ਨਿਜ ਸਰੂਪ[24] ਕਰਿਯੇ ਨਿਰਧਾਰੋ[25]। ਅਰ ਪੁਨ ਜਹਿੰ ਜਹਿੰ ਮਮਤਾ[26] ਥਾਪੀ। ਦੁਖ ਮੈਂ ਸੰਗੀ ਹੋਂ ਨ ਕਦਾਪੀ[27] ॥ ੯ ॥ ਧਨ ਆਦਿਕ ਜੇ ਪਿਖੋ ਪਦਾਰਥ। ਸਭਿ ਜੀਵਤਿ ਲੌ,ਮੁਏ ਅਕਾਰਥ। ਜੇ ਗਯਾਤੀ[28], ਬਨਿਤਾ ਸੁਤ, ਨਾਤੀ[29],। ਤਨ ਤਯਾਗੇ ਤੇ ਕੋ ਨ ਸੰਗਾਤੀ[30] ॥ ੧੦ ॥ ਦੋਹਰਾ ॥ ਬਸਤ੍ਰ ਸਮਾਨ ਸਰੀਰ ਸੋ ਜੀਰਣ[31] ਹੈ ਤਜਿ ਜਾਹਿ[32]। ਯਾਂਤੇ ਨਯਾਰੋ ਆਤਮਾ ਲਖਹੁ ਰਿਦੇ,ਨਰਨਾਹਿ![33]॥੧੧॥ ਚੌਪਈ ॥ ਸੁਨਿ ਤਨੁ ਮਾਨ[34] ਵਿਸਾਰਯੋ ਰਾਈ[35]। ਸ਼੍ਰੀ ਗੁਰੂ ਸੋਂ ਪੁਨ ਗਿਰਾ ਅਲਾਈ। "ਤਨ ਮੈਂ ਨਹੀਂ,ਬਤਾਈ ਸਾਚੀ। ਇੰਦ੍ਰਯ ਮੈਂ ਹੈਤਾ[36] ਰੁਚਿ ਰਾਚੀ ॥੧੨॥ ਜਾਂਤੇ ਮੈਂ ਦੇਖੋਂ,ਮੈਂ ਸੁਨਿਹੌਂ।ਮੈਂ ਚਲਿਹੌਂ[37],ਮੈਂ ਗਹੌਂ[38]ਬਖਨਹੌਂ[39]।ਮੈਂ ਸੁੰਘੌਂ, ਮੈਂ ਕਰੌਂ ਸਪਰਸਾ। ਲੇਉਂ ਸਾਦ ਅਸ ਹੈਤਾ[40]ਧਰਿਸਾ[41]॥੧੩॥ ਤਾਂਤੇ ਤਨ

[1]ਹੰਕਾਰ (ਮੈਂ ਪਨਾ)। [2]ਜਾਣਦਾ ਹਾਂ। [3]ਇਸ ਪ੍ਰਕਾਰ। [4]ਸਰੀਰ । [5]ਆਪ ਲਾਏ ਹਨ। [6]ਦਿਲ ਨੂੰ ਭਰਮ ਹੋਯਾ ਹੈ । [7]ਜਵਾਨ । [8]ਮਿੱਟੀ । [9]ਵਾਯੂ। [10]ਅਗਨੀ। [11]ਪਾਣੀ। [12]ਅਕਾਸ਼ । [13]ਓਹ ਭੀ ਜੜ ਹੈ । [14]ਜੈਸਾ ਕਾਰਣ ਹੋਵੇ ਤੈਸਾ ਹੀ ਕਾਰਜ ਹੁੰਦਾ ਹੈ । [15]ਜੋ ਭੰਗ ਨ ਹੋਵੇ । [16]ਰੰਗ, ਜਾਤੀ । [17]ਬਿਨਾ । [18]ਉਹ, ਭਾਵ ਚੇਤਨ । [19]ਦੇਹ ਨੂੰ । [20]ਪਿਆਰ ਵਾਲੇ । [21]ਮੁਰਦਾ । [22]ਉਸਨੂੰ ਲਖੋ ਤੁਸੀਂ । [23]ਵੱਖਰਾ ਤੇ ਪਵਿੱਤ੍ਰ । [24](ਉਸਨੂੰ) ਅਪਣਾ ਸਰੂਪ । [25]ਨਿਸ਼ਚੇ ਕਰੋ । [26](ਮਮਤ੍ਵ) ਮੇਰਾ ਪਨ । [27]ਕਦੇ ਭੀ । [28]ਸਜਾਤੀ, ਸੰਬੰਧੀ । [29]ਪੋਤ੍ਰੇ । [30]ਸਾਥੀ ਨਹੀਂ । [31]ਪੁਰਾਣਾ । [32](ਆਤਮਾ) ਛਡ ਜਾਂਦਾ ਹੈ ਸਰੀਰ ਨੂੰ । [33]ਹੇ ਰਾਜਾ । [34]ਤਨ ਦਾ ਹੰਕਾਰ । [35]ਰਾਜੇ ਨੇ । [36]ਹੰਕਾਰ । [37]ਮੈਂ ਚਲਦਾ ਹਾਂ। [38]ਮੈਂ ਫੜਦਾ ਹਾਂ। [39]ਮੈਂ ਕਹਿੰਦਾ ਹਾਂ। [40]ਐਸੀ ਅਹੰਗਤਾ। [41]ਧਾਰਦਾ ਹਾਂ।

ਤੇ ਅਨਯ[1] ਰਿਖੀਕਾ[2]। ਸੋ ਸਰੂਪ ਮੈਂ ਮਾਨਜੋ ਨੀਕਾ[3]। 'ਕੁ ਰਾਜਨ ! ਤੂੰ ਇੰਦ੍ਰਯ ਨਾਂਹੀ। ਸੁਨਹੁ ਜੁਕਤਿ[4] ਯਾ ਪਰ[5] ਸ੍ਰੁਤਿ* ਮਾਂਹੀ[6] ॥ ੧੪॥ ਜਿਉਂ ਤਿਖਾਨ ਕੇ ਹਾਥਨ ਮਾਂਹੀ। ਬਿਨਾ ਕੁਠਾਰੈ[7] ਕ੍ਰਿੱਤਿ ਹ੍ਵੈ ਨਾਂਹੀ। ਤਿਉਂ ਸਾਧਨ ਹੈਂ ਇੰਦ੍ਰਯ ਬ੍ਰਿੰਦਾ[8]। ਇਨ ਤੇ ਆਤਮ ਪ੍ਰਿਥਕ[9] ਅਨੰਦਾ[10] ॥੧੫॥ ਨਾਨਾ ਇੰਦ੍ਰਯ ਤਾ[11] ਮਤਿ[12] ਨਾਨਾ†। ਕੈਸੇ ਨਿਜ ਸਰੂਪ ਅਨੁਮਾਨਾ[13]। ਸਦਾ ਏਕ ਤੂੰ ਚੈਤਨ ਨੀਕਾ।ਜਿਹ ਬਿਨ ਜੜ੍ਹ ਹੈਂ ਬ੍ਰਿੰਦ ਰਿਖੀਕਾ[14] ॥੧੬॥ ਅੰਧ[15], ਮੂਕ[16],ਗੁੰਗੇ ਪੁਨ ਜੋਈ। ਜੀਵਤਿ ਜਗਤ ਰਹਤਿ ਹੈਂ ਤੋਈ।ਇਨ ਤੇ ਆਤਮ ਲਖਿਯੇ ਨਯਾਰੋ। ਇੰਦ੍ਰਯ ਤਨ ਕੇ ਜੌਨ ਅਧਾਰੋ[17] ॥ ੧੭ ॥ ਨਿਜ ਤਤ ਕੋ ਰਿਖੀਕ ਗੁਣ ਗ੍ਰਾਹੀ[18]। ਨਭ ਕੋ ਸ਼ਬਦ ਸ਼੍ਰਵਣ ਗਹਿ ਤਾਂਹੀ[19]। ਤੁਚਾ ਵਾਉ ਕੀ ਇੰਦ੍ਰਯ[20] ਜਾਨਿ। ਤਿਹ ਕੋ ਬਿਸ਼ੈ ਸਪਰਸ਼ ਪਛਾਨ[21] ॥੧੮॥ ਜਿਹ ਸੁਭਾਉ ਤਾਂਕੋ ਸੋ ਗਹਿਈ[22]।ਬਾਦ[23] ਅਹੈਤਾ[24] ਤੂੰ ਕਿਉਂ ਲਹਿਈ। ਚਖ[25] ਅਗਨੀ ਕੀ[26] ਗੁਨ ਤਿਹ ਰੂਪਾ[27]। ਸੋ ਤਿਹੰ ਗਹੈ, ਸਮਝਿਯੇ ਭੂਪਾ ! ॥ ੧੯ ॥ ਜਲ ਕੀ ਜੀਹ[28] ਸੁ ਰਸ ਗੁਣ ਤਾਂਹੀ[29]। ਜਾਨਹੁ ਬਿਸ਼ੈ ਸਾਦ ਕੋ ਗ੍ਰਾਹੀ[30]। ਛਿਤਕੀ[31] ਘ੍ਰਾਣ[32], ਗੰਧ ਗੁਣ[33] ਜਾਨ।ਗਹੈ ਸੁ ਤਾਂਕੋ ਲੇਹੁ ਪਛਾਨ ॥੨੦॥ ਅਸ[34] ਇਨ[35] ਸਹਿਜ ਸੁਭਾਇ ਵਿਚਾਰੋ। ਅਪਨਿ ਅਹੈਤਾ[36] ਕਿਉਂ ਤੁਮ ਧਾਰੋ। ਸਭਿ ਰਿਖੀਕ[37] ਲਖਿਯੇ ਦੁਖ ਕੂਪਾ[38]। ਤੋਰ ਸਰੂਪ ਅਨੰਦ ਅਨੂਪਾ'॥੨੧॥ਸੁਨਿ ਗੋ ਅਹੰ[39] ਬੁਲਾਰ

---

[1]ਭਿੰਨ। [2]ਇੰਦ੍ਰੀਆਂ। [3]ਦਲੀਲ। [4]ਇਸ ਉੱਤੇ। [5]ਕੰਨਾਂ ਵਿੱਚ। [6]ਕੁਹਾੜੇ। [7]ਕੰਮ। [8]ਸਾਰੇ ਇੰਦ੍ਰੇ। [9]ਵੱਖ। [10](ਤੇ) ਅਨੰਦ ਸਰੂਪ ਹੈ। [11]ਉਨ੍ਹਾਂ ਦੇ। [12]ਮਤੇ। [13]ਸਮਝਿਆ ਹੈਂ (ਤੂੰ)। [14]ਸਾਰੀਆਂ ਇੰਦ੍ਰੀਆਂ। [15]ਅੰਨ੍ਹੇ। [16]ਡੋਰੇ। [17]ਆਸਰੇ। [18]ਇੰਦ੍ਰੀਆਂ ਆਪੋ ਆਪਣੇ ਤੱਤਾਂ ਦੇ ਗੁਣ ਗ੍ਰਹਣ ਕਰਦੀਆਂ ਹਨ। [19]ਅਕਾਸ਼ ਦਾ ਗੁਣ ਹੈ ਸ਼ਬਦ, ਉਸ ਨੂੰ ਕੰਨ ਗ੍ਰਹਣ ਕਰਦੇ ਹਨ। [20]ਵਾਉ ਦਾ ਤ੍ਵਚਾ। [21]ਵਿਸ਼ਾ ਸਪਰਸ਼ (ਛੁਹ) ਪਛਾਣ ਲੈ। [22]ਫੜਦਾ ਹੈ (ਇੰਦ੍ਰਯ)। [23]ਵਿਅਰਥ। [24]ਹੰਗਤਾ। [25]ਅੱਖਾਂ। [26]ਅੱਗ ਦਾ (ਇੰਦ੍ਰੇ ਹਨ)। [27]ਉਨ੍ਹਾਂ ਦਾ ਗੁਣ ਰੂਪ ਹੈ। [28]ਜੀਭ। [29]ਉਸ ਦਾ ਗੁਣ ਰਸ ਹੈ। [30]ਉਸ ਦਾ ਵਿਸ਼ਾ ਜਾਣੋਂ ਸਵਾਦ ਨੂੰ ਗ੍ਰਹਣ ਕਰਨਾ। [31]ਪ੍ਰਿਥਵੀ (ਦਾ ਇੰਦ੍ਰੇ)। [32]ਨੱਕ। [33]ਉਸ ਦਾ ਗੁਣ 'ਗੰਧ' ਜਾਣ। [34]ਇਸ ਤਰ੍ਹਾਂ। [35]ਇਨ੍ਹਾਂ ਦਾ। [36]ਹੰਗਤਾ। [37]ਇੰਦ੍ਰੀਆਂ। [38]ਦੁਖਾਂ ਦੇ ਖੂਹ। [39]ਇੰਦ੍ਰੀਆਂ ਦੀ ਅਹੰਗਤਾ।

*ਪਾ:—ਸਤ—ਬੀ ਹੈ। †ਪਾ:—ਮਤ ਜਾਨਾ। ਵਾ—ਤਨ ਨਾਨਾ=ਕਈ ਸਰੂਪ।

ਬਿਸਾਰੀ। ਪੁਨ ਸ਼੍ਰੀ ਗੁਰ ਸੋਂ ਗਿਰਾ ਉਚਾਰੀ। 'ਨਹਿੰ ਰਿਖੀਕ ਹੈਂ ਮੋਰ ਸਰੂਪਾ। ਜਾਨੋਂ ਮੈਂ ਹੌਂ ਪ੍ਰਾਨ ਅਨੂਪਾ ॥ ੨੨ ॥ ਜਬ ਲੌ ਪ੍ਰਾਣ ਰਹੈਂ, ਤਨ ਜੀਵਤਿ। ਨਿਕਸ ਜਾਇ, ਤਬ ਮ੍ਰਿਤੁ ਪੁਨ ਥੀਵਤਿ। ਜੀਵਤਿ ਮਰਨਾ ਪ੍ਰਾਣ ਅਧੀਨਾ[1]। ਯਾਂਤੇ ਸੋ ਸਰੂਪ ਨਿਜ ਚੀਨਾ[2] ॥੨੩ ॥ ਦੁਖ ਸੁਖ ਕੋ ਅਨੁਭਵ ਜਿਸ ਮਾਂਹੀ। ਤਨ ਰਿਖੀਕ ਜਿਹ ਬਿਨ ਥਿਰ ਨਾਂਹੀ। ਖਾਉਂ ਅਸਨ, ਮੈਂ ਪੀਵੌਂ ਪਾਨ।ਤਾਂਤੇ ਮਮ ਸਰੂਪ ਹੈ ਪ੍ਰਾਨਾ[3] ॥੨੪॥ 'ਹੇ ਰਾਜਨ ਜੋ ਪ੍ਰਾਣ ਅਨੂਪਾ। ਸੋਪਿ[4]* ਨਹੀਂ ਹੈ ਤੋਰ[5] ਸਰੂਪਾ। ਜਾਗ੍ਰਤ, ਸੁਪਨ, ਸੁਖੋਪਤ ਮਾਂਹੀ। ਤਿਨਹਿੰ ਸਥਿਰਤਾ ਕਬਹੂੰ ਨਾਂਹੀ ॥੨੫॥ ਇਨ ਸਮਾਨ ਨਹਿ ਤੋਰੀ ਰੀਤਾ। ਇਨਤੇ ਆਪ ਲਖਹੁ ਵਿਪ੍ਰੀਤਾ। ਜਾਗ੍ਰਤ,ਸੁਪਨ,ਭੋਗ ਸ਼ੁਮ[6] ਪਾਵਾ। ਬਹੁਰ ਸਖੋਪਤਿ ਮਾਂਹਿ ਸਿਧਾਵਾ[7] ॥ ੨੬ ॥ ਘਨਾਨੰਦ[8] ਕੇ ਬੀਚ ਸਮਾਵੈ। ਥ੍ਰਿਤਿ ਬਿਹੀਨ[9], ਨ ਆਵੈ ਜਾਵੈ। ਜੋ ਹੈ ਸਦਾ ਅਚੱਲ ਅਨੂਪਾ। ਸੋ ਉਰ ਲਖਿਯੋ ਅਪਨ ਸਰੂਪਾ ॥ ੨੭ ॥ ਤੈਂ ਜੋ ਭਾਖੇ ਪ੍ਰਾਨ ਬਿਹੀਨਾ। ਦੇਹੀ ਇੰਦ੍ਰਯ ਥਿਰ ਨਹਿੰ ਚੀਨਾ। ਯਾਂ ਕੋ ਉੱਤਰ ਸੁਨਹੁ ਉਮੰਗਾ[10]। ਅਹੈ ਜੀਵ ਕੋ ਪ੍ਰਾਨ[11] ਤੁਰੰਗਾ[12] ॥ ੨੮ ॥ ਤਾਂ ਪਰ ਹ੍ਵੈ ਆਰੂਢ[13] ਪ੍ਰਲੋਕਾ। ਜਾਇ, ਸਬੰਧੀ ਹੋਤਿ ਸਸ਼ੋਕਾ[14]। ਯਾਂਤੇ ਅਨਤ ਸਰੂਪ ਪਛਾਨੋ। ਜਿਹ ਜਾਨੇ ਸਭਿ ਸੰਕਟ ਹਾਨੋ[15] ॥੨੯॥ ਸੁਨਿ ਕਰਿ ਰਾਇ ਸ਼ੁਨ[16] ਅਸ ਬਚਨਾਂ। ਤਯਾਗੀ ਪ੍ਰਾਣਅਹੰ[17] ਕੀ ਰਚਨਾ।ਬੋਲਯੋ 'ਜਗਤ ਲਖਯੋ ਸਭਿ ਕਾਚਾ। ਪ੍ਰਾਨ ਨਹੀਂ ਮੈਂ ਸਾਚ ਉਬਾਚਾ ॥ ੩੦ ॥ ਮਨ ਸਰੂਪ ਮੈਂ ਅਪਨਾ ਜਾਨਾ। ਜਾਂਕੇ ਹੈ ਅਧੀਨ[18] ਸਭਿ ਗਯਾਨਾ। ਸਾਵਧਾਨ ਮਨ ਹੋਇ ਨ ਜੌਲੌ[19]। ਗਯਾਨ ਉਪਾਵੈ ਕੋਇ ਨ ਤੌਲੌ[20] ॥੩੧॥ ਮੈਂ ਸੰਕਲਪ ਕਿਯੋ ਅਸ ਭਾਂਤੀ[21]। ਜਾਂਤੇ ਜੀਤੋਂ ਸਕਲ ਅਰਾਤੀ[22]। ਮਨ ਕੋ ਧਰਮ ਸੰਕਲਪ ਉਠਾਵਤਿ। ਸੋ ਸਭਿ ਆਪਨ ਮੈਂ ਲਖਿ ਪਾਵਤਿ॥੩੨॥ਤਾਂਤੇ ਮਨ ਸਰੂਪ ਹੈ ਮੇਰੋ। ਯਾਂਤੇ ਅਨੰਤ[23]

---

[1]ਪ੍ਰਾਣਾਂ ਦੇ ਵੱਸ ਵਿਚ ਹੈ। [2]ਮੈਂ ਪਛਾਣਿਆਂ ਹੈ ਆਪਣਾ। [3]ਪ੍ਰਾਣ ਮੇਰਾ ਸਰੂਪ ਹੈ। [4]ਉਹ ਬੀ। [5]ਤੇਰਾ। [6]ਥਕੇਵਾਂ। [7]ਚਲਾ ਜਾਂਦਾ ਹੈ। [8]ਡੂੰਘੇ ਆਨੰਦ। [9]ਥ੍ਰਿਤੀ ਰਹਿਤ। [10]ਉਤਸਾਹ ਸਹਿਤ। [11]ਪ੍ਰਾਣ ਜੀਵ ਦਾ। [12]ਘੋੜਾ ਹੈ। [13]ਅਸਵਾਰ ਹੋਕੇ। [14]ਸ਼ੋਕ ਵਾਲੇ। [15]ਨਾਸ਼ ਹੁੰਦੇ ਹਨ। [16]ਕੰਨੀ। [17]ਪ੍ਰਾਣ ਮੈਂ ਹਾਂ, ਪ੍ਰਾਣਾਂ ਦੀ ਹੰਗਤਾ। [18]ਵੱਸ। [19]ਜਦ ਤਕ। [20]ਤਦ ਤਕ। [21]ਇਸ ਪ੍ਰਕਾਰ। [22]ਵੈਰੀ। [23]ਵੱਖਰਾ, ਹੋਰ। *ਪਾ:—ਸੋ ਬਿ।

ਔਰ ਨਹਿੰ ਹੇਰੋਂ[1]।'ਭੋ ਰਾਜਨ ! ਤੂੰ ਮਨ ਭੀ ਨਾਂਹੀ। ਹੋਨਿ ਵਿਕਾਰ,ਹੋਤ ਤਿਹ ਮਾਂਹੀ[2]॥੩੩॥ਬਿਨਾ ਵਿਕਾਰ ਰੂਪ ਹੈ ਤੇਰੋ। ਤਾਂਕੋ ਅਬ ਨੀਕੀ ਬਿਧਿ ਹੋਰੋ।ਜਿਹਨੈ ਇਸ ਮਨ ਕੋ ਉਪਜਾਵਾ[3]। ਸੋ ਸਰੂਪ ਤੂੰ ਸਦਾ ਸੁਹਾਵਾ॥੩੪॥ ਉਪਜਨ ਬਿਨਸਨ ਮਹਿੰ ਤੂੰ ਨਾਂਹੀ। ਨਿੱਤ੍ਯ ਏਕਰਸ ਲਖਿ ਉਰ ਮਾਂਹੀ। ਕਹਤਿ ਜੋਨ[4]–ਮੇਰੇ ਮਨ ਆਈ। ਸ਼ੱਤ੍ਰੂ[5] ਜੀਤੌਂ, ਕਰੌਂ ਲਰਾਈ–॥ ੩੫ ॥ ਜੋ[6] ਭਾਖਤਿ ਮਨ ਕੋ–ਮਨ ਮੇਰੋ–। ਸੋ[7] ਸਰੂਪ ਅਪਨੋ ਤੁਮ ਹੋਰੋ। ਮਨਕੀ ਗਤਾਗਤੀ[8] ਜੋ ਜਾਨੈ। ਸ੍ਵਯੰਪ੍ਰਕਾਸ਼ ਸਦਾ ਸੋ ਭਾਨੈ[9] ॥ ੩੬ ॥ ਸਾਧਨ ਜਿਉਂ ਨੈਨਾਦਿ ਰਿਖੀਕਾ[10]।ਤਿਉਂ ਮਨ ਸਾਧਨ ਜਾਨਹੁ ਨੀਕਾ। ਪਿਖਨ[11] ਸੁਨਨ[12],ਚਖ[13] ਸ਼ੂਤ[14] ਬਿਨ ਨਾਂਹੀ। ਮਨ ਬਿਹੀਨ ਤਿਉਂ ਬ੍ਰਿੱਤਿ[15] ਨ ਕਾਹੀ' ॥੩੭॥ ਅਸ ਪ੍ਰਕਾਰ ਕੀ ਸੁਨਿ ਕਰਿ ਬਾਨੀ।ਰਾਇ ਤਬਹਿ ਹੈਤਾ[16] ਮਨ ਹਾਨੀ[17]। ਕਰਿ ਵਿਚਾਰ ਪੁਨ ਬਚਨ ਉਚਾਰਾ। 'ਮਨ ਨਹਿੰ ਮੇਰੋ ਰੂਪ ਉਦਾਰਾ[18] ॥ ੩੮ ॥ ਇਸ ਤੇ ਪਰੈ ਬੁੱਧਿ ਹੈ ਜੋਈ। ਨਿਜ ਸਰੂਪ ਮੈਂ ਮਾਨਯੋ* ਸੋਈ । ਨਿਸ਼ਚਾ ਕਰਨ ਧਰਮ ਬੁਧਿ ਕੇਰਾ[19]। ਆਪਨ ਹੈਤਾ ਤਾ ਮਹਿੰ ਹੇਰਾ ॥ ੩੯ ॥ ਯਾਂਤੇ ਪਰੈ ਨ ਜਾਨਯੋ ਜਾਈ। ਅਹੈ ਪਰੇ ਤੌ ਦੇਹੁ ਬੁਝਾਈ[20]। ਸੁਨਿ ਬੋਲੇ ਸ਼੍ਰੀ ਪੰਕਜ ਬਦਨਾ। 'ਭੋ ਰਾਜਨ ਕਰਿ ਅਹੰ ਨਿਕਦਨਾ[21] ॥ ੪੦ ॥ ਨਹੀਂ ਬੁੱਧਿ, ਤੂੰ ਦੇਖਿ ਵਿਚਾਰਾ । ਮਿਲ ਯਾ ਸੋਂ[22] ਭਾ ਜੀਵ ਦੁਖਾਰਾ। ਪੰਚ ਭੂਤ ਮੈਂ ਤਮਗੁਨ[23] ਜੋਈ। ਤਿਹਤੇ ਬਨਯੋ ਥੂਲ[24] ਸਭਿ† ਕੋਈ॥੪੧॥ਤਿਨ ਮਹਿੰ ਅੰਸੁ ਜੁ ਰਜਗੁਨ[25] ਨੀਕਾ[26]।ਤਿਹ ਨਿਰਮਾਈ[27]ਸਰਬ ਰਿਖੀਕਾ[28]। ਤਾਂਮਹਿ ਸਤਗੁਨ[29]ਅੰਸ ਸੁਹਾਵਾ। ਤਿਹਤੇ ਅੰਤਹਿਕਰਣ ਬਨਾਵਾ॥੪੨॥ਚਤੁਰ ਪ੍ਰਕਾਰ ਭਯੋ ਸੋ[30]ਜਾਨੈ। ਮਨ,ਬੁਧਿ,

---

[1]ਨਹੀਂ ਦੇਖਦਾ। [2]ਇਸ ਕਾਰਣ ਕਿ ਉਸ (ਮਨ) ਵਿੱਚ ਹੁੰਦੇ ਹਨ ਵਿਕਾਰ । [3]ਉਤਪਤ ਕੀਤਾ। [4]ਜੋਹੜਾ। [5]ਵੈਰੀ । [6]ਜੋਹੜਾ। [7]ਔਣਾ ਜਾਣਾ। [8]ਆਪਣੇ ਪ੍ਰਕਾਸ਼ ਤੋਂ ਆਪ ਪ੍ਰਕਾਸ਼ਣ ਵਾਲਾ ਉਹ ਪ੍ਰਤੀਤ ਹੁੰਦਾ ਹੈ । [9]ਨੇਤ੍ਰਾਦਿਕ ਇੰਦ੍ਰੀਆਂ, ਜਿਵੇਂ ਸਾਧਨ ਮਾਤ੍ਰ ਹਨ । [10]ਦੇਖਣਾ । [11]ਸੁਣਨਾ । [12]ਅਖਾਂ । [13]ਕੰਨ । [14]ਬਿਰਤੀ । [15]ਹੰਕਾਰ । [16]ਨਾਸ਼ ਕੀਤਾ । [17]ਸੋਸ਼ਣ । [18]ਬੁਧਿ ਦਾ ਧਰਮ ਹੈ 'ਨਿਸ਼ਚੇ' ਕਰਨਾ । [19]ਸਮਝਾ ਦਿਓ । [20]ਹੰਗਤਾ ਨੂੰ ਨਾਸ਼ ਕਰ। [21]ਇਸ ਨਾਲ ਮਿਲਕੇ । [22]ਤਮੋ ਗੁਣ । [23]ਅਸਥੂਲ । [24]ਰਜੋ ਗੁਣ ਦੀ ਹੈ । [25]ਦੇਹੀ । [26]ਪੈਦਾ ਕੀਤੀਆਂ । [27]ਸਾਰੀਆਂ ਇੰਦ੍ਰੀਆਂ । [28]ਸਤੋ ਗੁਣ । [29]ਭਾਵ, ਅੰਤਹਕਰਣ । *ਪਾ:–ਦਾਨਯੋ । †ਪਾ:–ਥੂਲ ਗੁਨ ।

ਚਿਤ*, ਅਹੰਕਾਰ ਪਛਾਨੋ। ਇਨਕੀ ਬਿਧਿ ਸਭਿ ਜਾਨਹੁ ਐਸੋ ਤਵ ਸਰੂਪ ਕੇ ਆਸ਼੍ਰੈ ਜੈਸੇ ॥੪੩॥ ਰਥ ਰੂਪੀ ਜੋ ਅਹੈ ਸਰੀਰਾ। ਤਿਹ[1] ਤੁਰੰਗ[2] ਇੰਦ੍ਰੀ ਲਖਿ ਧੀਰਾ[3]। ਮਨ ਡੋਰੀ ਕੇ ਸਮ ਪਹਿਚਾਨਹੁ। ਬੁੱਧਿ ਸਾਰਥੀ[4] ਤਿਨਹਿੰ ਪ੍ਰਮਾਨਹੁ ॥ ੪੪ ॥ ਰਥੀ[5] ਆਤਮਾ ਰੂਪ ਸੁ ਤੇਰੋ[6]। ਜਾਂਕੋ ਹਰਖ ਸ਼ੋਕ ਨਹਿੰ ਹੇਰੋ†। ਤਾਂਕੋ ਤੂੰ ਨੀਕੈ ਲਖਿ ਲੀਜੈ। ਅਪਰ ਅਹੰਤਾ ਤਯਾਗਨ ਕੀਜੈ ॥ ੪੫ ॥ ਜਿਹ ਕੋ ਸਕੈ ਨ ਅਗਨਿ ਜਰਾਈ[7]। ਨੀਰ ਨ ਤਾਂਕੋ ਕਬਹਿ ਗਰਾਈ[8]। ਨਹਿੰ ਸ਼ਸਤ੍ਰਨ ਸੋਂ ਛੇਦਸੋ ਜਾਇ। ਪੌਨ ਨ ਤਾਂਕੋ ਸਕੈ ਉਡਾਇ ॥੪੬॥ ਬਾਲਕ ਬ੍ਰਿਧਾ ਜੋ ਨਹਿੰ ਤਰੁਨਾ[9]। ਜਾਹਿ ਕਦਾਚਿਤ ਜਨਮ ਨ ਮਰਨਾ। ਜਾਂਕੋ ਭੂਖ ਪਿਆਸ ਨ ਥੋਰੀ। ਜਿਹ ਬਿਸਰੇ ਤੇ ਹੈ ਦੁਖ ਘੋਰੀ[10] ॥੪੭॥ ਸੁਨਿ ਬੁਲਾਰ ਇਸ ਬਿਧਿ ਕੇ ਬੈਨਾ। ਨਿਜ ਸਰੂਪ ਜਾਨਯੋ ਸੁਖ ਐਨਾ। ਭਯੋ ਨਿਮਗਨ[11] ਅਥਾਹਿ ਅਨੰਦਾ। ਛੂਟ ਗਏ ਜਗ ਕੇ ਸਭਿ ਫੰਦਾ॥੪੮॥ਹਾਥ ਬੰਦਿ ਪਦ ਬੰਦਨਧਾਰੀ।ਉਸਤਤਿ ਪਦ ਕੀ ਗਿਰਾ ਉਚਾਰੀ। 'ਧੰਨ ਧੰਨ ਪੂਰਨ ਗੁਰਦੇਵਾ'। ਕ੍ਰਿਪਾ ਤੁਮਾਰਿ ਲਖਯੋ ਅਸ ਭੇਵਾ ॥੪੯॥ ਰਾਗ ਦ੍ਵੈਖ ਦ੍ਵੈ ਸਿੰਘ ਸਮਾਨਾ। ਇਨਕੇ ਭੈ ਤੇ ਮੁਝਹਿ ਮੁਚਾਨਾ[11]। ਗ੍ਰਸਯੋ ਸਰਪ ਦੀਰਘ[12] ਅਹੰਕਾਰਾ[13]। ਦੀਨ ਜਾਨਿ ਤੁਮ ਲੀਨ ਉਬਾਰਾ[14] ॥੫੦॥ ਅਬ ਮੈਂ ਆਤਮ ਰੂਪ ਪਛਾਨਾ। ਜਿਹ ਜਾਨੇ ਜਗ ਕੋ ਦੁਖ ਹਾਨਾ'। ਅਸ ਪ੍ਰਕਾਰ ਕੋ ਸੁਨਿ ਉਪਦੇਸ਼ੁ। ਜਾਨਯੋ ਸਹਜ ਸਰੂਪ ਨਰੇਸ਼ੁ[15] ॥ ੫੧ ॥ ਏਕ ਆਤਮਾ ਬਯਾਪਕ ਸਾਰੇ। ਹੁਤੋ ਭੇਦ ਸੋ ਦੂਰ ਨਿਵਾਰੇ। ਕਰਿ ਬੁਲਾਰ ਕੋ ਭਲੇ ਨਿਹਾਲਾ। ਪੁਨ ਆਏ ਨਿਜ ਸਦਨ ਕ੍ਰਿਪਾਲਾ ॥ ੫੨ ॥ ਮਨਹੁ ਗਯਾਨ ਕੋ ਤਰਨਿ[16] ਬਿਰਾਜੈ।ਜਿਹਕੇ ਦਰਸ਼ਨ ਕਲਿਮਲ ਭਾਜੈਂ।ਕਿਤਕ ਦਿਵਸ ਇਸ ਭਾਂਤਿ ਬਿਤਾਏ। ਸ਼ੁਭ ਮਗ ਦੇਨਿ ਜਗਤ ਜੋ ਆਏ ॥ ੫੩ ॥

ਕਮਲ ਬਦਨ ਇਕ ਦਿਨ ਨਿਜ ਸਦਨਾ। ਪੌਢ ਸੈਨ ਕਿਯ, ਦੇਖ ਨਿਕਦਨਾ। ਤਿਹ ਛਿਨ ਅਸਨ ਹੋਤਿ ਭਾ ਤਯਾਰਾ। ਸ੍ਵਾਦ ਸਰਸ ਨਾਨਾ ਪਰਕਾਰਾ॥੫੪॥ ਪਾਕਸ਼ਾਲ[17] ਮਹਿੰ ਤ੍ਰਿਪਤਾ ਮਾਤਾ। ਬਿੰਜਨ[18] ਕਰਿਵਾਏ

[1]ਤਿਸ ਸਰੀਰ ਦੇ। [2]ਘੋੜੇ । [3]ਇੰਦ੍ਰੀਆਂ ਨੂੰ ਜਾਣ, ਹੇ ਧੀਰਜੀ। [4]ਰਥ ਹੱਕਣ ਵਾਲਾ । [5]ਰਥ ਦਾ ਮਾਲਕ। [6]ਆਤਮਾ ਹੈ ਸੋ ਤੇਰਾ ਰੂਪ ਹੈ। [7]ਸਾੜ ਨਹੀਂ ਸਕਦੀ। [8]ਗਾਲ। [9]ਜਵਾਨ। [10]ਮਸਤ।[11]ਛੁਡਾਇਆ। [12]ਬੜੇ। [13]ਹੰਕਾਰ ਨੇ। [14]ਬਚਾ ਲਿਆ। [15]ਰਾਜੇ ਨੇ। [16]ਸੂਰਜ। [17]ਰਸੋਈ। [18]ਭੋਜਨ।

*ਇਹ ਉਹ 'ਚਿਤ' ਨਹੀਂ ਜੋ 'ਸਤ ਚਿਤ ਆਨੰਦ' ਵਿਚ ਪਦ 'ਚਿਤ' ਹੈ।

†ਪਾਃ—ਮੋਰੋ।

ਤਿਹ ਤਾਤਾ[1]। ਇਕ ਦਾਸੀ ਸੋ ਨਿਕਟਿ ਬੁਲਾਈ। ਕਹੈ ਕਿ 'ਸੁਤ ਕੋ ਆਨਿ ਜਗਾਈ ॥੫੫॥ ਸੀਤਲ ਹੋਇ ਨ ਜਾਇ ਅਹਾਰਾ। ਜੇਵਹਿ ਆਨ ਅਨੇਕ ਪ੍ਰਕਾਰਾ'। ਤਬ ਗਵਨੀ ਦਾਸੀ ਸੁਨਿ ਬੈਨਾ। ਪਹੁੰਚੀ ਜਹਿੰ ਸੈਨੇ[2] ਗੁਨ ਐਨਾ ॥ ੫੬ ॥ ਰਿਦੇ ਜਗਾਵਨ ਕੀ ਅਭਿਲਾਖਾ। ਸੁਮਤਿਵਾਨ ਥੀ, ਬਚਨ ਨ ਭਾਖਾ। ਵਹਿਰ ਚੀਰ ਤੇ ਚਰਨ ਸੁਹਾਵਾ[3]। ਤਿਹ ਪਰਸਨ ਹਿਤ ਮਨ ਲਲਚਾਵਾ ॥੫੭॥ ਪਰਮ ਪ੍ਰੇਮ ਜਾਗਸੋ ਮਨ ਮਾਂਹੀ। ਚਰਨਹਿੰ ਹਾਥ ਛੁਹਾਯੋ ਨਾਹੀ। ਰਸਨਾ ਸੰਗ ਸੁ ਚਾਟਨ ਲਾਗੀ। ਜਗ ਮੈਂ ਵਡਭਾਗਨਿ ਅਨੁਰਾਗੀ[4] ॥ ੫੮ ॥ ਕੀਨਿ ਸਪਰਸ਼ਨ[5] ਰਸਨਾ ਜਬਹੀ। ਤੀਨ ਲੋਕ ਕੀ ਸੁਧਿ ਭੀ ਤਬਹੀ।ਗ੍ਰਾਮ ਨਗਰ ਕਾਨਨ[6] ਗਿਰ[7] ਭਾਰੀ। ਸਭਿ ਸੁਧ ਜਾਨੀ ਸਿੰਧ ਮਝਾਰੀ[8] ॥੫੯॥ ਤਹਿੰ ਇਕ ਕੌਤਕ ਲਖਸੋ ਅਨੂਪਾ। ਸ਼੍ਰੀ ਨਾਨਕ ਕੋ ਪਿਖਸੋ ਸਰੂਪਾ। ਲਵਪੁਰਿ ਕੋ ਮਨਸੁਖ ਜੋ ਸ਼ਾਹਾ। ਤਿਹ ਜਹਾਜ ਥੋ ਸਾਗਰ ਮਾਂਹਾ ॥ ੬੦ ॥ ਤਾਂਕੋ ਬਿਘਨ ਹੋਨਿ ਕਛੁ ਲਾਗਾ। ਸਿਮਰਨ ਸ਼੍ਰੀ ਨਾਨਕ ਅਨੁਰਾਗਾ। 'ਹੇ ਪ੍ਰਭੁ ਦੀਨ ਬੰਧੁ ਗੁਰੂ ਪੂਰਨ ! ਕਰਹੁ ਸਹਾਇ ਆਨਿ ਮਮ ਤੂਰਨ[9] ॥ ੬੧ ॥ ਜਹਿੰ ਸਨਬੰਧੀ ਕੋਇ ਨ ਸਾਥਾ। ਤਹਿੰ ਤੁਮ ਸਾਥ ਹੋਤਿ* ਜਗਨਾਥਾ ! ਤੀਰ[10] ਸੰਗਲਾਦੀਪ ਪੁਚਾਵਨ। ਕਰਹੁ ਜਹਾਜ, ਭਗਤ ਮਨ ਭਾਵਨਿ[11] ॥ ੬੨ ॥ ਨਿਜ ਅਰਾਧਨਾ ਲਖਿ ਕਰਿ ਸ੍ਵਾਮੀ। ਗਏ ਸਿੰਧੁ ਮਹਿੰ ਅੰਤਰਜਾਮੀ। ਤਿਹ ਜਹਾਜ ਕੋ ਤਟ[12] ਪਹੁੰਚਾਵਾ। ਮਨਸੁਖ ਦੇਖਿ ਰਿਦੇ ਸੁਖ ਪਾਵਾ ॥ ੬੩ ॥ ਦਾਸੀ ਸਭਿ ਬਿਲੋਕ ਬਿਰਤਾਂਤਾ। ਗਈ ਤਬਹਿ ਜਹਿੰ ਥੀ ਗੁਰਮਾਤਾ। ਕਹਨੋ ਜਾਇ 'ਮੈਂ ਕਿਯ ਨ ਜਗਾਵਨ। ਸੋ ਤੋ ਕਰਹਿੰ ਜਹਾਜ ਲੰਘਾਵਨਿ ॥੬੪॥ ਜਬ ਨਿਜ ਸਿਖ ਕੋ ਕਰਿ ਹੈਂ ਕਾਜਾ[13]। ਦੋਇਂ ਸਮੁੰਦ੍ਰ ਲੰਘਾਇਂ ਜਹਾਜਾ। ਤਬ ਮੈਂ ਆਨੋ ਤਿਨਹਿੰ ਜਗਾਈ। ਕਹੋਂ ਸਾਚ ਬਚ ਕੂਰ ਨ ਰਾਈ'॥੬੫॥ ਸੁਨਿ ਤ੍ਰਿਪਤਾ ਰਿਸ[14] ਕਛੁ ਕਹਿ ਬੈਨਾ।ਗਈ ਆਪ ਜਹਿੰ ਕਿਯ ਸੁਤ[15] ਸੈਨਾ[16]।ਤਿਨਹਿੰ

---

[1]ਵਾਸਤੇ ਪੁੱਤ੍ਰ ਦੇ। [2]ਸੁੱਤੇ ਪਏ ਸਨ। [3](ਉਤੇ ਕੀਤੇ) ਕਪੜੇ ਤੋਂ (ਗੁਰੂ ਜੀ ਦਾ) ਚਰਨ ਬਾਹਰ ਸੀ। [4]ਪ੍ਰੇਮ ਵਾਲੀ। [5]ਛੁਹਾਈ। [6]ਜੰਗਲ। [7]ਪਰਬਤ। [8]ਸਮੁੰਦਰ ਵਿਚ ਦੀ। [9]ਸ਼ੀਘਰ। [10]ਕੰਢੇ। [11]ਹੇ ਭਗਤਾਂ ਦੇ ਮਨ ਭਾਵਨ ਵਾਲੇ। [12]ਕੰਢੇ। [13]ਕੰਮ। [14]ਗੁੱਸੇ ਨਾਲ। [15]ਪੁੱਤਰ ਨੇ। [16]ਸੋਣਾ ਕੀਤਾ ਸੀ।

*ਪਾ:—ਹੋਇ।

ਜਗਾਇ ਅਚਾਇ ਅਹਾਰਾ। ਪਾਛੇ ਤੇ ਮੁਖ ਬਚਨ ਉਚਾਰਾ ॥੬੬॥ 'ਸੁਨਹੁ ਪੁਤ੍ਰ! ਲਖਿ ਦਸ਼ਾ ਤੁਮਾਰੀ। ਦਾਸੀ ਭੀ ਮੁਝ ਹਸੀ ਉਚਾਰੀ। ਕਹੈ ਕਿ -ਕਰਹਿੰ ਜਹਾਜ ਲੰਘਾਵਨ। ਨਹਿੰ ਯਾਂਤੇ ਮੈਂ ਕਰੋਂ ਜਗਾਵਨ-' ॥੬੭॥ ਮਾਤ ਬਚਨ ਸੁਨਿ ਕਰਿ ਜਗ ਸ੍ਵਾਮੀ। ਬੋਲੇ ਮੁਖ ਤੇ ਅੰਤਰਜਾਮੀ।'ਕਮਲੀ ਝਮਲੀ ਕੇ ਬਚ ਐਸੇ। ਇਸ ਕੇ ਕਹੇ ਨ ਮਾਨਹੁ ਕੈਸੇ' ॥੬੮॥ ਅਸ਼ ਕਹਿ ਕਰਿ ਗਮਨੇ ਉਦਿਆਨਾ। ਬੈਸੇ ਜਾਇ ਇਕੰਤ ਸਥਾਨਾ। ਸੋ ਦਾਸੀ ਬਚ ਕਹਿਨੇ ਕਰਿ ਕੈ। ਭੀ ਕਮਲੀ ਸੁਧ ਗਈ ਬਿਸਰਿਕੈ ॥੬੯॥ ਜੀਵਤਿ ਰਹੀ ਜਗਤ ਮਹਿੰ ਜਾਵਦ[1]। ਨਹਿੰ ਆਈ ਸੁਧ ਤਿਹ ਕੋ ਤਾਵਦ[2]*। ਜਬ ਹੀ ਤਯਾਗਯੋ ਭੂਤਕ ਦੇਹਾ[3]। ਭਈ ਮੁਕਤਿ ਗਵਨੀ ਹਰਿ ਗੇਹਾ[4] ॥ ੭੦ ॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਰਾਇ ਉਪਦੇਸ਼, ਦਾਸੀ' ਪ੍ਰਸੰਗ ਬਰਨਨੰ ਨਾਮ ਤ੍ਰਿਤਾਲੀਸਮੋਂ ਅਧਜਾਯ ॥ ੪੩ ॥

੪੪. [ਗੁਰਚਰਣ ਮੰਗਲ। ਸੰਗਲਾਦੀਪ ਜਾਣਾ। ਸ਼ਿਵਨਾਭ]

ਦੋਹਰਾ ॥ ਸ਼੍ਰੀ ਗੁਰੁ ਪਗ ਦੀਪਕ ਸਰਸ ਧਰਿਕਰਿ ਰਿਦੇ ਨਿਕੇਤੁ।
ਯੁਕਤਿ ਖੋਜ ਉਚਰੋਂ ਕਥਾ ਸ਼੍ਰੀ ਬੇਦੀ ਕੁਲਕੇਤੁ ॥ ੧ ॥

ਸਰਸ=ਸਰ+ਸ=ਰਸ ਵਾਲੀ, ਦੀਪਕ ਸਰਸ=ਉਹ ਦੀਵਾ ਜਿਸ ਵਿਚ ਤੇਲ ਵਟੀ ਸੱਭੋ ਕੁਛ ਹੈ। ਭਾਵ, ਪਿਆਰ ਪੂਰਤ।
੨. ਸੁੰਦਰ। ੩. ਜਿਸ ਵਿਚ ਕਵਿਤਾ ਦੇ ਉੱਚੇ ਭਾਵ ਭਰੇ ਹੋਣ। [ਸੰਸ:,ਸਰਸ]†।
ਨਿਕੇਤ=ਘਰ। ਯੁਕਤਿ=ਯੁਕਤੀ।
ਕੇਤੁ=ਨਿਸ਼ਾਨ, ਝੰਡਾ, ਪ੍ਰਕਾਸ਼, ਗਿਆਨ, ਤਾਰਾ।

---

[1]ਜਦ ਤਕ। [2]ਤਦ ਤਕ। [3]ਤੱਤਾਂ ਦੀ ਦੇਹ। [4]ਹਰੀ ਦੇ ਘਰ।

*ਕਮਲੀ ਹੋਣ ਤੋਂ ਮੁਰਾਦ ਸ਼ੁਦਾਈ ਹੋਣ ਦੀ ਨਹੀਂ, ਜਿਕੂੰ ਬੀਮਾਰ ਹੁੰਦੇ ਹਨ, ਪਰੰਤੂ ਮਸਤਾਨੀ ਅਵਸਥਾ ਦੀ ਮੁਰਾਦ ਹੈ, ਕਿ ਉਹ ਅੰਤਰ ਮੁਖ ਸੁਖ ਵਿਚ ਰਹੀ ਤੇ ਬਾਹਰਲੀ ਸੁਧ ਪੂਰੀ ਸਾਵਧਾਨਤਾ ਦੀ ਨਾ ਹੋਈ। ਜੇ ਅੰਤਰ ਮੁਖ ਸੁਰਤ ਏਕਾਗ੍ਰ ਤੇ ਨਾਮ ਰਸ ਵਿਚ ਨਾ ਰਹੀ ਹੋਵੇ, ਤਾਂ ਮੁਕਤ ਨਹੀਂ ਹੋ ਸਕਦੀ। ਸੁਧ ਪਰਤੀ ਇਸ ਵਾਸਤੇ ਨਾ, ਕਿ ਉਹ ਭਾਂਡਾ ਹਲਕਾ ਸੀ, ਹੱਥੀ ਭੋਤ ਜਰ ਨਹੀਂ ਸਕਦੀ ਸੀ, ਜੇ ਹੋਸ਼ ਪੂਰੀ ਪਰਤਦੀ ਤਾਂ ਡਰ ਸੀ ਕਿ ਉਹ ਰਿਧੀਆਂ ਸਿਧੀਆਂ ਵਿਚ ਪਰਚ ਜਾਂਦੀ ਤੇ ਮੁਕਤ ਨਾ ਹੋ ਸਕਦੀ।

†'ਸਰ' ਪਦ ਦੇ ਹੋਰ ਅਰਥ ਏਹ ਹਨ:—ਚਾਲ, ਟੁਰਨਾ, ਤੀਰ, ਦਹੀਂ, ਮਲਾਈ, ਲੂਣ, ਪਾਣੀ, ਤਲਾ, ਥਰਨਾ, ਆਦਿ।

ਅਰਥ–ਸ਼੍ਰੀ ਗੁਰੂ ਜੀ ਦੇ ਚਰਨ ਸਰੱਸ ਦੀਵੇ (ਸਮਾਨ) ਹਨ, (ਉਸ ਦੀਪਕ, ਨੂੰ ਅਪਣੇ) ਹਿਰਦੇ (ਰੂਪੀ) ਘਰ ਵਿਚ ਰੱਖਕੇ ਬੇਦੀਆਂ ਦੀ ਸ਼ੋਭਾ ਵਾਲੀ ਕੁਲ ਦੇ ਕੇਤੁ (ਸ਼੍ਰੀ ਗੁਰੂ ਨਾਨਕ ਦੇਵ ਜੀ) ਦੀ ਕਥਾ ਯੁਕਤੀ ਤੇ ਖੋਜ (ਨਾਲ ਪ੍ਰਾਪਤ ਕਰਕੇ) ਉਚਾਰਨ ਕਰਦਾ ਹਾਂ।

ਭਾਵ–ਏਥੇ ਕਵਿ ਜੀ ਪਤਾ ਦੇਂਦੇ ਹਨ ਕਿ ਕਥਾ ਓਹ ਐਵੇਂ ਨਹੀਂ ਕਰ ਰਹੇ, ਜਿੰਨੀ ਕਿ ਖੋਜ ਉਨ੍ਹਾਂ ਦੇ ਹਾਲਾਤ ਮੂਜਬ ਓਦੋਂ ਮੁਮਕਿਨ ਸੀ, ਆਪ ਨੇ ਕੀਤੀ ਤੇ ਯੁਕਤੀ ਦੀ ਕਸਵੱਟੀ ਤੇ ਲਾਈ ਹੈ।

ਸ਼੍ਰੀ ਬਲਾ ਸੰਧੁ ਵਾਚ ॥ ਚੌਪਈ ॥ ਕਛੁਕ ਅਹੈ ਮਨਸੁਖ ਬਿਰਤੰਤੋ । ਸੋ ਸੁਨਿਯੋ ਸ਼੍ਰੀ ਗੁਰ ਜਸਵੰਤੋ । ਗਯੋ ਸੰਗਲਾਦੀਪ ਸੁ ਜਹਿੰਵਾ[1] । ਨਗਰ ਸ਼ਿਰੋਮਣਿ[2] ਥੋ ਇਕ ਤਹਿੰਵਾ[3] ॥ ੨ ॥ ਧਨੀ ਲੋਕ ਜਹਿੰ ਬਸਤਿ ਅਪਾਰਾ ॥ ਬਹੁ ਸੁੰਦਰ ਜਿਹ ਰਚੇ ਬਜਾਰਾ । ਮਨਸੁਖ ਲੋਧ ਬਨਜ[4] ਨਿਜ ਸਗਰਾ[5] । ਪ੍ਰਾਪਤਿ ਭਯੋ ਜਾਇ ਤਿਹ ਨਗਰਾ ॥ ੩ ॥ ਹੁਤੋ ਜਹਾਂ ਸ਼ਿਵਨਾਭ ਕੁਵਾਲਾ[6]।ਕਰਮ ਧਰਮ ਮਹਿੰ ਚਲਤਿ ਬਿਸਾਲਾ।ਸਾਲਗਰਾਮ ਉਪਾਸਨ ਰਾਖੈ।ਬ੍ਰਤ ਇਕਾਦਸ਼ੀ ਕ੍ਰਿਤ ਅਭਿਲਾਖੈ॥੪॥ ਸਰਬ ਨਗਰ ਨਰ ਰਹਿਤਿ ਅਨਸਨਾ[7] । ਤਿਹ* ਦਿਨ ਕੋਇ ਨ ਕਰਿਹੀ ਅਸਨਾ।ਭਾਨੁ ਉਦੇ ਤੇ ਕਰਹਿੰ ਸ਼ਨਾਨਾ। ਤਿਲਕ ਲਗਾਵਹਿੰ ਤਨ ਬਿਧਿ ਨਾਨਾ ॥ ੫ ॥ ਅਸ ਪ੍ਰਕਾਰ ਕੀ ਰੀਤਿ ਨਰੇਸ਼।ਆਪ ਕਰਹਿ, ਕਿਯ ਦੇਸ਼[8] ਨਿਦੇਸ਼[9]।ਤਿਹ ਪੁਰਿ[10] ਪ੍ਰਵਿਸ਼ਯੋ[11] ਮਨਸੁਖ ਜਾਈ । ਸਰਬ ਬਨਜ ਕੀ ਸੌਜ[12] ਲਵਾਈ[13] ॥ ੬ ॥ ਡੇਰਾ ਕੀਨ ਥਾਂਇ ਸ਼ੁਭ ਦੇਖੀ। ਜਿਸ ਮਹਿੰ ਸਿੱਖੀ ਰੀਤਿ ਵਿਸੇਖੀ[14] । ਸ਼੍ਰੀ ਨਾਨਕ ਜਿਉਂ ਆਇਸ ਪ੍ਰਾਹੀ[15] । ਨਿਤਪ੍ਰਤਿ ਕਰਿਹੈ ਤਿਉਂ ਨਿਰਬਾਹੀ॥੭॥ ਸਵਾਜਾਮ ਨਿਸਿ[16] ਕਰਹਿ ਸ਼ਨਾਨਾ । ਇਕ ਮਨ ਕਰਹਿ ਕੀਰਤਨ ਗਾਨਾ।ਗੁਰ ਕੇ ਸਬਦ ਅਧਿਕ ਲਿਖਿ ਲੀਨੇ। ਪਢਹਿ ਪ੍ਰੇਮ ਕਰਿ ਚਿਤ ਦਿਤ ਦੀਨੇ ॥ ੮ ॥ ਭੋਰ ਭਈ ਪੰਚਾਂਮ੍ਰਿਤ[17] ਕਰਿਕੈ । ਕਰਿ ਅਰਦਾਸ ਭਾਉ ਉਰ ਧਰਿਕੈ।ਨਿਕਟਿ ਨਰਨ ਸਭਿ ਹੀ ਕੋ ਦੈ ਕੈ।ਬਹੁਰੋ ਆਪ ਅਚਹਿ ਕਰ ਲੈ ਕੈ ॥੯॥ ਅਸ ਪ੍ਰਕਾਰ ਨਿਤ ਨੇਮ ਨਿਬਾਹੈ। ਬਨਜ ਕਰੈ ਪੁਨਿ ਪਾਵਤਿ

---

[1]ਜਿੱਥੇ। [2]ਵਡਾ ਨਗਰ। [3]ਤਿਥੇ। [4]ਸੌਦਾ। [5]ਸਾਰਾ। [6]ਰਾਜਾ। [7]ਬਿਨਾ ਭੋਜਨ। [8]ਦੇਸ਼ ਨੂੰ ਕੀਤੀ ਹੋਈ ਸੀ। [9]ਆਗਯਾ। [10]ਉਸ ਸ਼ਹਿਰ। [11]ਵੜਿਆ। [12]ਸਮੱਗ੍ਰੀ। [13]ਲੈਕੇ। [14]ਬਹੁਤ। [15]ਆਗਯਾ ਕਹੀ ਸੀ। [16]ਰੈਣ (ਰਹਿੰਦੀ)। [17]ਕੜਾਹ ਪ੍ਰਸ਼ਾਦਿ।

*ਪਾਃ–ਤਿਸ।

ਲਾਹੈ[1]। ਸੰਧਯਾ ਹੋਇ ਤਬਹਿ ਗੁਰਬਾਨੀ। ਪਢਹਿ ਪ੍ਰੀਤਿ ਕਰਿਕੈ ਸੁਖ-ਸਾਨੀ[2] ॥ ੧੦ ॥ ਸ਼੍ਰੀ ਨਾਨਕ ਕੀ ਮੂਰਤਿ ਧਯਾਨਾ। ਦੋਨੋਂ ਕਾਲ ਧਰਹਿ ਦ੍ਰਿਖਹਾਨਾ। ਇਸ ਕੀ ਰੀਤਿ ਦੇਖਿ ਨਰ ਪੁਰਿ ਕੇ।ਤਰਕਤਿ[3]ਮੂਢ ਅਸੂਯਾ[4] ਕਰਿਕੈ ॥੧੧॥ ਮੁਖ ਸੋਂ ਹਸਹਿੰ ਬਚਨ ਕਹਿ ਨਿੰਦਹਿੰ। ਸ਼ੁਭ ਮਾਰਗ ਕੀ ਗਤਿ ਨਹਿੰ ਬਿੰਦਹਿ[5]। 'ਹਿੰਦੂ ਕਹਾਵੈ ਧਰਮ ਬਿਹੀਨਾ। ਪੂਜਾ ਬ੍ਰੱਤ ਨੇਮ ਤੇ ਖੀਨਾ[6] ॥੧੨॥ ਸ਼ਾਲਗਰਾਮ[7] ਨ ਸੇਵਾ* ਕਰਿਹੀ। ਮਸਤਕ ਵਿਖੈ ਤਿਲਕ ਨਹਿੰ ਧਰਿਹੀ'। ਸਗਰੇ ਨਗਰ ਪ੍ਰਗਟ ਸੁਧ ਹੋਈ। 'ਧਰਮ ਭ੍ਰਿਸ਼ਟਿ ਇਹ ਬਨੀਆ ਕੋਈ' ॥੧੩॥ ਭੂਪਤਿ ਕੇ ਢਿਗ ਜਾਇ ਸੁਨਾਯੋ। ਸਿੰਧੁ ਪਾਰ[8] ਤੇ ਸ਼ਾਹਿ ਇਕ ਆਯੋ। ਹਿੰਦੂ ਧਰਮ ਨ ਕੋ ਤਿਹ ਮਾਂਹੀ। ਜਗ ਤੇ ਨਈ ਰੀਤਿ ਕੋ ਰਾਹੀ[9]' ॥੧੪॥ ਸੁਨੀ ਭੂਪ, ਉਰ ਅਚਰਜ ਧਾਰਾ। ਮਨਸੁਖ ਕੋ ਪਠਿ ਮਨੁਜ[10] ਹਕਾਰਾ[11]। ਏਕ ਨਲੇਰ ਰਜਤਪਣ[12] ਸੰਗਾ। ਗਯੋ ਸ਼ਾਹੁ[13] ਲੈ ਭੇਟ ਨਿਸੰਗਾ ॥੧੫॥ ਦੇ ਭੂਪਤਿ ਕੋ ਬੰਦਨ ਕੀਨਾ। ਬੈਸਿ ਨਾਮ 'ਸ਼੍ਰੀ ਨਾਨਕ' ਲੀਨਾ। ਬੂਝਤਿ ਭਾ ਰਾਜਾ ਤਿਹ ਸੰਗਾ।'ਹਿੰਦੂ ਕਹਾਵੈਂ ਧਰਮਹਿੰ ਭੰਗਾ[14] ॥੧੬॥ਮੱਜਨ,ਪੂਜਾ,ਬ੍ਰੱਤ ਨ ਕਰਿਈ। ਸੰਜਮਨੇਮ ਤਿਲਕ ਨਹਿੰ ਧਰਿਈ। ਕਰਹਿੰ ਆਪਨੀ ਰੀਤਿ ਨਿਰਾਲੀ। ਇਹ ਕਿਹੰ ਸਿਖਵਨ ਦੀਨਿ ਕੁਚਾਲੀ[15]?' ॥੧੭॥ਸ਼ਾਹਕਹੈ'ਭੂਪਤਿ ! ਸੁਨਿ ਲੀਜੈ।ਏਕ ਕੁਤਰਕ ਨ ਮਨ ਮੈਂ ਕੀਜੈ।ਜਗਤ ਤਰੋਵਰ[16] ਕੇ ਸਮ ਜਾਨਹੁ। ਤਿਹਕੇ ਸ਼ਿਖਰ[17] ਮੁਕਤਿ ਫਲ ਮਾਨਹੁ ॥ ੧੮ ॥ ਤਾਂਕੋ ਲੇਨਿ ਹੇਤ ਦ੍ਵੈ ਪੰਛਾ[18]। ਸਰਬ ਸੀਤ ਭਾਖਤਿ ਪੁਨਿ ਗ੍ਰੰਥਾ। ਇਕ ਬਿਹੰਗ[19] ਇਕ ਕੀਟੀ ਰੀਤਾ[20]। ਚਲਹਿ ਨਿਰੰਤਰਿ ਪਾਇ ਸਪ੍ਰੀਤਾ[21] ॥੧੯॥ਜਿਨ ਕੋ ਸਤਿਗੁਰੁ ਮਿਲਹਿ ਕ੍ਰਿਪਾਲਾ। ਤੌ ਖਗ ਜਿਉ[22] ਪਹੁੰਚਹਿੰ ਤਤਕਾਲਾ। ਮਿਲੈਂ ਨ ਸਤਿਗੁਰ ਜਿਨ ਕੋ ਪੂਰੇ। ਤਿਨ ਕੋ ਫਲ ਲੇਨੇ ਅਤਿ ਦੂਰੇ ॥ ੨੦ ॥ ਤਿਨ ਕੀ ਗਤਿ[23] ਕੀਟੀ ਕੀ

---

[1]ਖੱਟੀ ਖੱਟੇ। [2]ਸੁੱਖਾਂ ਨਾਲ ਮਿਲੀ ਹੋਈ। [3]ਹੁੱਜਤਾਂ ਕਰਦੇ। [4]ਈਰਖਾ। [5]ਨਹੀਂ ਜਾਣਦੇ। [6]ਖਾਲੀ। [7]ਠਾਕਰਾਂ ਦੀ। [8]ਸਮੁੰਦਰੋਂ ਪਾਰ। [9]ਪੈਰੋਕਾਰ। [10]ਭੇਜ ਕੇ ਆਦਮੀ। [11]ਬੁਲਾਯਾ। [12]ਰੁਪਯਾ। [13]ਮਨਸੁਖ। [14]ਧਰਮੋਂ ਬਿਹੀਨੇ। [15]ਖੋਟੀ। [16]ਬ੍ਰਿੱਛ। [17]ਟੀਟੀ ਤੇ। [18]ਦੋ ਰਾਹ ਹਨ। [19]ਪੰਛੀ ਦੀ। [20]ਕੀੜੀ ਦੀ ਰੀਤੀ ਦਾ। [21]ਸਹਤ ਪ੍ਰੀਤ ਦੇ। [22]ਪੰਛੀ ਵਤ। [23]ਚਾਲਤ। *ਪਾ:—ਪੂਜਾ।

ਨਮਾਈਂ।ਦੁਸ਼ਤਰ ਪਹੁੰਚਨ ਹੈ ਤਿਹ ਥਾਂਈ।ਤੁਮ ਇਕਾਦਸ਼ੀ ਬ੍ਰੱਤ ਰਖੰਤੇ। ਦਿਨ ਪੰਦ੍ਰਵੇਂ ਸੰਯਮ[1] ਕਰੰਤੇ॥੨੧॥ਕਾਮ, ਕ੍ਰੋਧ, ਪੁਨਿ ਖਾਨ, ਰੁ ਪਾਨਾ[2]। ਇਕ ਦਿਨ ਤੁਮ ਨ ਕਰਤਿ ਰਾਜਾਨਾ[3]!। ਅਸ ਸੰਜਮ ਮਹਿੰ ਸੰਤ ਸਦੀਵ। ਵਰਤਤਿ ਹੈਂ ਨਿਜ ਮਨ ਕਰਿ ਨੀਵ॥੨੨॥ਥੋਰੋ ਖਾਨ,ਸੈਨ ਪੁਨਿ ਥੋਰਾ। ਤਿਨ ਪਰ ਕਾਮ ਨ ਕ੍ਰੋਧ ਨ*ਜੋਰਾ[4]। ਦਿਵਸ ਪੰਦ੍ਰਵੇਂ ਜਗ ਮੈਂ ਆਵੈ। ਬ੍ਰਤ ਇਕਾਦਸ਼ੀ ਜੋ ਕਹਿਲਾਵੈ ॥੨੩॥ ਦੋਹਰਾ॥ ਸੋ ਇਕਾਦਸ਼ੀ ਸਦਾ ਹੀ ਸੰਤਨ ਕੇ ਮਨ ਮਾਂਹਿ। ਜੋ ਤੂੰ ਭਾਖਤਿ ਬ੍ਰੱਤ ਕੋ ਗਤਿ ਐਸੀ ਲਖਿ ਤਾਂਹਿ[5]॥੨੪॥ ਚੌਪਈ ॥ ਪੁਨਿ ਮੱਜਨ[6] ਕੀ ਗਾਥਾ ਸੁਨਿਯੇ। ਨਿਸ਼ਚੇ ਨ੍ਹਾਨ[7] ਅਧਿਕ ਫਲ ਜਨਿਯੇ[8]। ਜਾਮ ਜਾਮਨੀ[9] ਨ੍ਹਾਵਨ ਕਰਿਹੀ। ਕੰਚਨ[10]ਭਾਰ ਦਾਨ ਫਰ-ਛਰਿਹੀ[11]॥੨੫॥ਚਤੁਰ ਘਟੀ ਨਿਸ ਤੇ ਜੋ ਨ੍ਹਾਵੈ। ਤਿਤਨੋ ਦਾਨ ਰਜਤ[12] ਫਲ ਪਾਵੈ। ਘਟੀ ਰੈਨ ਤੇ[13] ਕਰਹਿ ਸ਼ਨਾਨਾ। ਫਲ ਹੈ ਖੀਰ[14] ਸਵਾਮਨ ਦਾਨਾ[15]॥੨੬॥ ਪ੍ਰਾਤਿਕਾਲ ਉਠ ਕਰਿ ਜੋ ਨ੍ਹਾਵੈ। ਮਨ[16] ਜਲ ਦਾਨ ਕਰੇ ਫਲ ਪਾਵੈ। ਦਿਵਸ ਚਰੇ ਤੇ ਨਾਵਹਿ ਜੋਊ। ਤਾਂਕੋ ਹੈ ਨ ਪੁੰਨ ਫਲ ਕੋਊ॥ ੨੭॥ ਫਲ ਏਤੋ ਹੀ ਦੇਹਿ ਪੁਨੀਤਾ[17]। ਨਿਸ[18] ਤੇ ਨ੍ਹਾਵਨ ਆਦੀ[19] ਰੀਤਾ। ਨਿਗਮਾਗਮ ਕੀ ਅਹੈ ਨਿਦੇਸ਼ਾ[20]।ਨਹਿੰ ਕਛੁ ਮੇਰੇ ਵਾਕ ਨਰੇਸ਼ਾ![21]॥੨੮॥ ਜੋ ਤੂੰ ਅਸ ਸੰਸੈ[22] ਉਪਜਾਇਸ[23]। ਭਾਨ ਉਗੇ ਤੇ ਮੱਜਨ ਆਇਸ[24]। ਤਾਂ ਪਰ ਮੇਰੇ ਬਚਨ ਸੁਨੀਜੈ। ਨੀਕੇ ਸੁਮਤਿ ਧਾਰਿ ਮਨ ਲੀਜੈ ॥ ੨੯ ॥ ਦੋਹਰਾ ॥ ਕਿਤਕ ਦਿਨਨ ਤੈ ਪਰਵ੍ਰਿਤੀ[25]† ਕਰਮ ਕਾਂਡ ਕੀ ਰੀਤਿ। ਕਰਹਿ ਨ੍ਹਾਨ ਰਵਿ ਉਦੈ ਤੇ ਅਸ ਬਿਧਿ ਸਮਝਹੁ ਚੀਤ ॥ ੩੦ ॥ ਚੌਪਈ ॥ ਜਾਮ ਜਾਮਨੀ ਮੱਜਨ ਕਰਿਕੈ। ਸਿਮਰਹਿ ਨਾਮ ਪ੍ਰੇਮ ਉਰ ਧਰਿਕੈ। ਮਹਿਮਾ ਜਾਗਨ ਪਿਛਲੀ ਰੈਨਾ। ਨਿਗਮਾਗਮ ਭਾਖਤਿ ਕਹਿ ਬੈਨਾ ॥ ੩੧ ॥ ਪੁਨ ਪਾਹਨ ਪੂਜਨ[26] ਪਰਕਾਰਾ। ਸੋ ਮੈਂ ਕਹੌਂ ਸੁਨਹੁ ਨਿਰਧਾਰਾ[27]। ਖਾਤ ਨ

---

[1]ਭਾਵ ਅਲਪ ਅਹਾਰ।[2]ਅਰ ਪੀਣਾ।[3]ਹੇ ਰਾਜਨ ! [4]ਬਲ ਨਹੀਂ ਕਰਦਾ। [5]ਵਰਤਾਂ ਦੀ ਗਤੀ। [6]ਇਸ਼ਨਾਨ। [7]ਇਸ਼ਨਾਨ ਦਾ। [8]ਜਾਣੋਂ। [9]ਪਹਿਰ ਰਾਤ ਰਹਿੰਦੀ। [10]ਸੋਨਾਂ। [11]ਫਲ ਫਲਦਾ ਹੈ। [12]ਚਾਂਦੀ। [13]ਘੜੀ ਰਾਤ ਰਹਿੰਦੀ। [14]ਦੁੱਧ। [15]ਦਾਨ ਦਾ। [16]ਇਕ ਮਣ। [17]ਪਵਿੱਤ੍ਰ ਹੋ ਜਾਂਦੀ ਹੈ ਦੇਹ।[18]ਰਾਤ।[19]ਪਹਿਲੇ ਦੀ।[20]ਵੇਦ ਸ਼ਾਸ਼ਤ੍ਰ ਦਾ। ਆਗਯਾ ਹੈ।[21]ਹੇ ਰਾਜਾ। [22]ਸ਼ੰਕਾ।[23]ਪੈਦਾ ਕਰਦਾ ਹੈਂ।[24]ਤੇਰੀ ਆਗਯਾ ਸੂਰਜ ਚੜ੍ਹੇ ਨ੍ਹਾਵਣੇ ਦੀ ਹੈ। [25]ਪ੍ਰਚਲਤ ਹੋਈ ਹੈ। [26]ਪੱਥਰ ਪੂਜਣ ਦੀ। [27]ਨਿਰਨੇ ਕਰਕੇ। *ਪਾ:—ਨਹਿੰ। †ਪਾ:—ਪ੍ਰਿਥ੍ਵੀ।

ਪੀਤ ਨ ਦੇ ਉਪਦੇਸ਼ਾ। ਤਾਂਹਿ ਸੇਵ ਮੈਂ ਕਯਾ ਫਲ ਲੈਸਾ* ॥ ੩੨ ॥ ਸਤਿਗੁਰ ਪੂਰਨ ਪਰਮ ਕ੍ਰਿਪਾਲਾ। ਤਿਨਹਿ ਸੇਵ ਫਲ ਲੇਉ ਬਿਸਾਲਾ। ਜਗਤ ਉਧਾਰਨ ਹਿਤ ਤਨ ਧਾਰਾ। ਕਲਿ ਕੇ ਕਾਲ ਵਿਖੈ ਅਵਤਾਰਾ ॥ ੩੩॥ ਬਚਨ ਸੁ ਜਿਨ ਕੇ ਭਾਨੁ[1] ਸਮਾਨਾ। ਤਮ ਅਗਯਾਨ ਕੀਨ ਹਮ[2] ਹਾਨਾ। ਮਗ ਬਿਹੰਗ[3] ਕੋ ਜਿਨਹਿ ਬਤਾਵਾ। ਫਲ ਕੇ ਨਿਕਟਿ ਜਾਇ ਸੁਖ ਪਾਵਾ॥੩੪॥ਹਉਮੈਂ ਸੰਗ ਕਰਨ ਸਭਿ ਕਰਮਾਂਜਪ ਤਪ ਬ੍ਰਤ ਆਦਿਕ ਜੋ ਧਰਮਾ।ਸੋ ਕੀਟੀ ਮਗ ਜਾਨਹੁ ਐਸੇ।ਬਰਨ ਸੁਨਾਵਤਿ ਹੌਂ ਤੁਝ ਜੈਸੇ॥੩੫॥ ਕੇਤੇ ਜਨਮ ਕਰਮ ਸ਼ੁਭ ਕਰਿਹੀਂ। ਅੰਤਹਕਰਣ ਮੈਲ ਪੁਨਿ ਹਰਿਹੀਂ। ਮਿਲਹਿ ਗੁਰੂ ਤਬ ਦੇ ਉਪਦੇਸ਼ਾ। ਮੋਚਹਿ[4] ਬੰਧਨ ਜਗਤ ਕਲੇਸ਼ਾ॥੩੬॥ ਅਸ ਪ੍ਰਕਾਰ ਪਹੁੰਚਹਿ ਤਹਿਂ ਜਾਈ।ਫਲ ਰੂਪੀ ਜੋ ਮੁਕਤਿ ਸੁਨਾਈ[5]।ਹਉਮੈ ਤਜਿਨੇ ਕੀ ਬਹੁ ਗਾਥਾ।ਉਚਰੀ ਮਨਸੁਖ ਨ੍ਰਿਪ ਕੇ ਸਾਥਾ॥੩੭॥ਕਹਿ ਸ਼ਾਹੁ[6] ਕੀ ਬਾਨੀ ਜੋਈ। ਸਗਰੋ ਮਰਮ[7] ਭੇਦਗੀ[7] ਸੋਈ। ਕਸੀ ਤੁਫੰਗ[8] ਮਾਰਿਯੋ ਜੈਸੇ।ਘਾਇਲ ਭਯੋ ਭੁਵਾਲੂ ਤੈਸੇ॥੩੮॥ਛੁਛੀ ਤੁਪਕ[9] ਘਾਉ ਨਹਿੰ ਕਰਿਈ[10]। ਬਿਨਾ ਕਮਾਇ ਸੁ ਐਸ ਉਚਰਈ[10]। ਗਾਡੀ ਭਰੀ ਚਲੈ ਜਿਹ ਖਾਂਈ। ਤੋਰਤਿ[11] ਧਰਨੀ ਕੋ ਸੋ ਜਾਈ॥੩੯॥ਛੁਛੀ[12] ਜਾਇ ਉਪਰੇ ਪੋਲੀ। ਤਿਉਂ ਮਨਾਖ ਕੀ ਜਾਨਹੁ ਬੋਲੀ। ਗੁਰਮੁਖਿ ਮਨਸੁਖ ਕੀ ਸ਼ੁਭ ਬਾਨੀ। ਨੀਕੇ ਨ੍ਰਿਪ ਕੈ ਮਨ ਮੈਂ ਮਾਨੀ ॥੪੦॥ ਸੁਨਿ ਬਚ ਹ੍ਵੈ ਸ਼ਿਵਨਾਭ ਅਚੰਭਾ। ਜਾਨੀ ਮਨ–ਇਹ ਕਹਿਤਿ ਅਦੰਭਾ[13]।ਇਸਕੋ ਮਿਲਯੋ ਗੁਰੂ ਕੋ ਪੂਰਾ। ਪਾਯੋ ਗਯਾਨ ਕਿਯੋ ਭ੍ਰਮ ਦੂਰਾ–॥ ੪੧ ॥ ਅਸ ਵਿਚਾਰ ਕਰਿ ਬੋਲਯੋ ਬਾਨੀ।'ਧੰਨ ਸ਼ਾਹੁ ਸੁਮਤੇ ਗੁਨ ਖਾਨੀ!। ਕੌਨ ਗੁਰੂ ਤਵ ਨਾਮ ਅਲਾਵਹੁ?। ਤਿਨ ਕੀ ਬਾਨੀ ਬਹੁਰ ਸੁਨਾਵਹੁ ॥ ੪੨ ॥ ਜਿਹ ਕੈ ਨਿਕਟਿ ਬਿਬੇਕਹਿ[14] ਪਾਵਾ। ਕੋ ਅਸ ਕਲਿ ਮਹਿਂ ਜਗ ਪ੍ਰਗਟਾਵਾ?'। ਸੁਨਿ ਨਰੇਸ਼ ਕੇ ਮਨਸੁਖ ਬੈਨਾ। ਕਹਯੋ ਨਾਮ ਸ਼੍ਰੀ ਗੁਰ ਗੁਨ ਐਨਾ ॥੪੩॥ 'ਸ਼੍ਰੀ ਨਾਨਕ ਸਭਿ ਪਾਤਿਕ ਹਾਰੀ[15]।

---

[1]ਸੂਰਜ। [2]ਸਾਡਾ। [3]ਪੰਛੀ ਵਾਲਾ ਰਸਤਾ। [4]ਛੁਡਾ ਦੇਂਦਾ ਹੈ। [5]ਮਨਸੁਖ ਦੀ। [6]ਉਹ ਗੁੱਝਾ ਥਾਂ ਜਿਥੋਂ ਸੱਟ ਪਿਆਂ ਅਤੀ ਪੀੜਾ ਯਾ ਮੌਤ ਹੋਵੇ (ਅ) ਮਨ। [7]ਵਿੰਨ੍ਹ ਗਈ। [8]ਬੰਦੂਕ। [9]ਖਾਲੀ ਬੰਦੂਕ। [10]ਬਿਨ ਕਮਾਈ ਉਚਾਰਨਾ ਐਸਾ ਹੈ। [11]ਤੋੜਦੀ। [12]ਖਾਲੀ (ਗੱਡੀ)। [13]ਕਪਟ ਰਹਿਤ ਗੱਲ, ਸੱਚ। [14]ਗਿਆਨ। [15]ਸਾਰੇ ਪਾਪਾਂ ਦੇ ਨਾਸ਼ ਕਰਤਾ।

*ਪਾਠਾਂਤ੍ਰ–ਤਾਂਹਿ ਸੇਵ ਮੈਂ ਕਿਆਹ ਫਲੈਸਾ।

ਅਸ ਕਹਿ ਪ੍ਰੇਮ ਬਢਯੋ ਉਰ ਭਾਰੀ।ਗਦ ਗਦ ਬਾਨੀ ਪੁਲਕੇ ਅੰਗਾ।ਲੋਚਨ ਛਾਵਾ ਨੀਰ ਉਮੰਗਾ॥੪੪॥ਕਿਤਕ ਕਾਲ ਮਹਿੰ ਧਰਿ ਕਰਿ ਧੀਰਾ।ਗੁਰਬਾਨੀ ਪਢਿ ਗੁਨੀ ਗਹੀਰਾ। ਪਰਮ ਪ੍ਰੇਮ ਭੂਪਤਿ ਉਪਜਾਵਾ। ਦਰਸ਼ਨ ਕਰਨ ਹੋਤ ਉਮਗਾਵਾ ॥ ੪੫ ॥ ਸੁਨਿ ਸ਼੍ਰੀ ਗੁਰੁ ਕੇ ਬਚਨ ਅਨੂਪਾ। ਮਨਸੁਖ ਸੋਂ ਬੋਲਯੋ ਤਬ ਭੂਪਾ। 'ਮੁਝ ਕੋ ਦਰਸ਼ਨ ਦੇਹੁ ਕਰਾਈ। ਕਰਿ ਉਪਕਾਰ ਦੀਨ ਕੀ ਨਯਾਈ[1] ॥੪੬॥ ਜਿਸ ਪ੍ਰਕਾਰ ਸ਼੍ਰੀ ਨਾਨਕ ਪੂਰਨ। ਮਿਲਹਿੰ, ਉਪਾਇ ਕਰਹੁ ਸੋ ਭੂਰਨ। ਗਵਨੋਂ ਮੈਂ ਅਬ ਤੁਮਰੇ ਸੰਗਾ। ਤਜਿ ਕਰਿ ਦੇਸ਼ ਰਾਜ ਸਰਬੰਗਾ[2] ॥੪੭॥ ਕਰਿ ਕੈ ਦਰਸ਼ਨ ਭਰਮ ਮਿਟਾਵੋਂ। ਲੈ ਉਪਦੇਸ਼ ਪਰਮਪਦ ਪਾਵੋਂ। ਜਿਨਕੇ ਬਚਨ ਚੁਭੇ ਮਨ ਮੋਰੇ। ਸ਼ਾਂਤਿ ਨ ਆਵਤਿ ਬਿਨ ਅਬ ਹੇਰੇ ॥ ੪੮ ॥ ਬਨਜ ਨਿਕਟ ਹੈ ਤੁਮਰੇ ਜੋਤੋ। ਸੌਦਾ ਕਰਹੁ ਸਦਨ ਮਮ ਤੋਤੋ। ਗਮਨਹੁ ਪੁਨ, ਨਹਿੰ ਬਿਲਮ ਲਗਾਵਹੁ। ਜਹਿੰ ਸ਼੍ਰੀ ਨਾਨਕ ਤਹਾਂ ਪੁਚਾਵਹੁ' ॥ ੪੯ ॥ ਜਗਯੋ ਪ੍ਰੇਮ ਭੂਪਤਿ ਵਡਭਾਗੀ। ਪਿਖ ਮਨਸੁਖ ਬੋਲਯੋ ਅਨੁਰਾਗੀ। 'ਅਸ ਪ੍ਰਕਾਰ ਨਹਿੰ ਕਰਹੁ ਰਜਾਨਾ[3] !। ਤਜਿ ਕਰਿ ਦੇਸ਼ ਨ ਬਨਹਿ ਪਯਾਨਾ ॥੫੦॥ ਜੋ ਤੁਮ ਚਲਹੁ ਸੰਗ ਤਿਹ ਦੇਸ਼ਾ। ਬਹੁ ਦਿਨ ਮਹਿੰ ਦਰਸਹਿੰ ਜਗਤੇਸ਼ਾ। ਇਹਾਂ ਪ੍ਰੇਮ ਕਰਿ ਚਿਤ-ਵਹਿੰ[4] ਮਨ ਮੈਂ। ਦਰਸ਼ਨ ਦੇਖਹਿੰ[5] ਥੋਰਨ ਦਿਨ ਮੈਂ ॥੫੧॥ ਸ਼੍ਰੀ ਨਾਨਕ ਜੀ ਅੰਤਰਜਾਮੀ। ਸਰਬ ਥਾਨ ਗਯਾਤਾ ਜਗ ਸ੍ਵਾਮੀ। ਪੂਰਨ ਪ੍ਰੇਮ ਦੇਖ ਕਰਿ ਤੋਰਾ। ਦਰਸ਼ਨ ਦੇਹਿੰ ਆਇ ਬਿਨ ਦੋਰਾ' ॥੫੨॥ਕਹਿਤਿ ਨ੍ਰਿਪਤ 'ਪਰਖੋਂ ਕਿਸ ਭਾਂਤੀ?।ਮੁਝੇ ਬਤਾਵਹੁ ਗੋਤ ਸੁਜਾਤੀ।ਕਿਸ ਪ੍ਰਕਾਰ ਕੋ ਬੇਖ ਸਰੀਰਾ।ਕੌਨ ਨਗਰ ਰਹਿੰ ਗੁਨੀ ਗਹੀਰਾ'॥੫੩॥ਸੁਨਿ ਮਨਸੁਖ ਨੈ ਬਚਨ ਉਚਾਰਾ।'ਤਿਨਕੋ ਪਰਖਨ ਦੁਸ਼ਤਰ ਭਾਰਾ। ਬੇਦੀ ਬੀਸ ਖੱਤਰੀ ਜਾਤੀ। ਜਨਮ ਪੁਰੀ ਤਲਵੰਡੀ ਖਯਾਤੀ[6]॥੫੪॥ਕ੍ਰਿੱਤਿ ਕਰੀ ਕਛੁ ਪੁਰਿਸੁਲਤਾਨਾ। ਅਬ ਤਜਿ ਦੀਨੋ ਮੋਦੀਖਾਨਾ।ਬੇਖ ਅਤੀਤਨ[7]ਕਾ ਕਰਿ ਬੈਸੋ।ਸਾਂਗ ਕਰਤਿ ਮਾਯਕ[8]ਨਰ ਜੈਸੇ'॥੫੫॥ਇਹ ਸਭਿ ਪਤੇ ਲੀਨਿ ਲਿਖਿ ਭੂਪਾ[9]।ਜਿਹ ਉਰ ਜਾਗਯੋ ਪ੍ਰੇਮ ਅਨੂਪਾ। ਮਨਸੁਖ ਕੋ ਬੂਝੀ ਗੁਨਖਾਨੀ। ਲਿਖੀ ਮਨੋਹਰ ਸ਼੍ਰੀ

---

[1]ਜਿਵੇਂ ਗ਼ਰੀਬਾਂ ਪਰ ਕਰੀਦਾ ਹੈ। [2]ਸਾਰਾ। [3]ਹੇ ਰਾਜਨ !। [4](ਜੇ ਤੂੰ) ਚਿਤਵੇਂ। [5]ਦੇਖੇਂਗਾ (ਤੂੰ)। [6]ਪ੍ਰਗਟ। [7]ਤਯਾਗੀਆਂ ਦਾ। [8]ਮਾਯਾਵੀ। [9]ਰਾਜੇ ਨੇ।

ਗੁਰਬਾਨੀ ॥੫੬॥ ਰਹਯੋ ਜਿਤੇ ਦਿਨ ਨਗਰ ਮਝਾਰਾ। ਨਿਤ ਨਰੇਸ਼ ਕੈ ਜਾਇ ਅਗਾਰ।ਮਹਿਮਾ ਸ਼੍ਰੀ ਨਾਨਕ ਕੀ ਭਾਖੈ।ਤਿਉਂ ਤਿਉਂ ਨ੍ਰਿਪ ਕੋ ਮਨ ਅਭਿਲਾਖੈ॥੫੭॥ਜਬ ਨਿਜ ਬਨਜ ਸਰਬ ਕਰਿ ਲੀਨਾ।ਗਮਨਯੋ ਨਿਕਟਿ ਭੂਪ ਪਰਬੀਨਾ। ਬੰਦ ਹਾਥ ਕਹਿ'ਦੇਹੁ ਨਿਦੇਸ਼ਾ। ਚਲਯੋ ਚਹਤਿ ਹੌਂ ਅਬ ਨਿਜ ਦੇਸ਼ਾ' ॥੫੮॥ ਸੁਨਿ ਭੂਪਤਿ ਨੈ ਕੀਨ ਸਨੇਹਾ ।ਜੈਸੇ ਕਰੈ ਜੀਵ ਸੰਗ ਦੇਹਾ[1]।ਕਹਤਿ ਭਯੋ'ਉਪਕਾਰ ਸੁ ਤੇਰੋ।ਜੇ ਕਿਰਤਾਰਥ ਹ੍ਵੈ ਤਨ ਮੇਰੋ॥੫੯॥ ਕਹਿ ਨ ਸਕੌਂ ਮੈਂ ਤੋਰ[2] ਵਡਾਈ। ਜਬੈ ਕ੍ਰਿਪਾਲ ਮਿਲੈਂ ਮੁਝ ਤਾਂਈ। ਹੁਤੋ 'ਨਕਟਿ[3],ਆਵਤਿ ਪਰਚਾਵਤਿ ।ਸ਼੍ਰੀਨਾਨਕ ਗੁਨ ਬਰਨ ਸੁਨਾਵਤਿ ॥੬੦॥ ਬਿਨ ਦਰਸ਼ਨ ਮੈਂ ਸਦਾ ਉਦਾਸਾ। ਕਬਹਿ ਆਨ ਪੂਰਹਿਂ ਮਨ ਆਸਾ'। ਮਨਸੁਖ ਧੀਰਜ ਦੀਨ ਬਹੁਤੀ[4] । ਸੁਨਹੁ'ਨ੍ਰਿਪਤ!ਤਵ ਮਤਿ ਅਤਿ ਪੁਤੀ[5] ॥ ੬੧ ॥ ਦ੍ਰਿੜ ਨਿਸ਼ਚਾ ਰਾਖਹੁ ਮਨ ਮਾਂਹੀ। ਮਿਲਹਿ ਕ੍ਰਿਪਾਲ ਦੇਰਿ ਕਛੁ ਨਾਂਹੀ'। ਅਸ ਕਹਿ ਕਰੀ ਪਰਸਪਰ ਬੰਦਨ। ਗਵਨਯੋ ਸਿਮਰਤ ਬਿਘਨ ਨਿਕੰਦਨ[6] ॥ ੬੨ ॥ ਉਤ ਭੂਪਤਿ ਕੇ ਮਨ ਲਿਵਲਾਗੀ। ਸਿਮਰਹਿ ਨਿਸ ਬਾਸੁਰ ਵਡਭਾਗੀ। ਊਠਤਿ ਬੈਠਤਿ ਗਵਨਤਿ[7] ਨਾਮੂ। ਕਹਿ'ਸ਼੍ਰੀ ਨਾਨਕ ਨਿਤ ਸੁਖਧਾਮੂ'॥੬੩॥ ਮੋਰ ਸਮਾਨ ਭਯੋ ਮਨ ਮੋਰਾ[8]। ਕਬਹਿ ਮਿਲਹਿਂ ਹ੍ਵੈ ਕੈ ਘਨਯੋਗ।ਚਿਤ ਚਾਤ੍ਰਿਕ ਕੋ ਪਯਾਸ ਪੁਕਾਰਤਿ। ਚਾਹਤਿ ਸ਼ਾਂਤਿ ਦਰਸ ਹਰਿ ਆਰਤਿ[9] ॥੬੪॥ ਲੋਚਨ ਭਏ ਚਕੋਰ ਵਿਚਾਰੇ। ਚੰਦ ਬਦਨ ਕਬਿ ਆਨ ਦਿਖਾਰੇਂ। ਬਿਰਦ ਸੁਨਯੋਂ ਮੈਂ ਦੀਨ ਦਯਾਲਾ। ਯਾਂਤੇ ਆਸਾ ਕਰੌਂ ਬਿਸਾਲਾ' ॥੬੫॥ ਅਸ ਪ੍ਰਕਾਰ ਭੂਪਤਿ ਅਭਿਲਾਖਾ। ਦਿਨ ਪ੍ਰਤਿ ਬਧਤਿ ਬਿਟਪ[10] ਜਿਉਂ ਸਾਖਾ[11]। ਰੈਨ ਵਿਖੈ ਨਿੰਦ੍ਰਾ ਜਿਨ ਤਯਾਗੀ। ਦਿਨ ਮੈਂ ਭੂਖ ਪਯਾਸਾ ਭਾਗੀ ॥੬੬॥ ਪ੍ਰੇਮ ਅਧਾਰ ਜੀਵਨਾ ਜਿਹ ਕੋਲੋਚਨ ਚਲਤਿ ਰਹਤਿ ਜਲ ਤਿਹਕੋ। ਕਿਤਿਕ ਦਿਵਸ ਅਸ ਭਾਂਤਿ ਬਿਤਾਏ। ਜਿਹ ਕੇ ਜਾਗੇ ਭਾਗ ਸੁਹਾਏ ॥ ੬੭ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਮਨਸੁਖ ਪ੍ਰਸੰਗ' ਬਰਨਨੰ ਨਾਮ ਚੁਤਾਲੀਸਮੋ ਅਧਜਾਯ ॥ ੪੪ ॥

---

[1]ਦੇਹ ਕਰਦੀ ਹੈ ਆਤਮਾ ਨਾਲ। [2]ਤੇਰੀ।[3]ਤੂੰ ਮੇਰੇ ਕੋਲ ਹੁੰਦਾ ਸੈਂ ਤਾਂ। [4]ਬਹੁਤੀ ਧੀਰਜ ਦਿੱਤੀ। [5]ਪਵਿੱਤ੍ਰ। [6]ਬਿਘਨਾਂ ਦੇ ਕੱਟਣ ਵਾਲੇ ਨੂੰ। [7]ਤੁਰਦਿਆਂ । [8]ਮੇਰਾ। [9]ਦੁਖ ਦੂਰ ਕਰਨ ਵਾਲੇ (ਗੁਰੂ ਜੀ ਦਾ) ਦਰਸ਼ਨ। [10]ਬ੍ਰਿੱਛ ਦੀਆਂ। [11]ਜਿਵੇਂ ਡਾਲੀਆਂ।

[ਸ਼੍ਰੀ ਗੁਰੂ ਚਰਣ ਮੰਗਲ। ਤਲਵੰਡੀ ਤੋਂ ਟੁਰਨਾ]

ਦੋਹਰਾ ॥ ਸ੍ਰੀ ਗੁਰੁ ਪਗ ਸੁਰਤਰੁ ਸਰਸ ਸੂਬਦਾ* ਮੰਗਲ ਖਾਨ।
ਦਾਰਿਦ ਬਿਘਨ ਨ ਬਸਾਪਈ ਬਸਹਿ ਰਿਦੇ ਗਤਿਦਾਨ ॥੧॥

{ ਸੁਰਤਰੁ=ਕਲਪ ਬ੍ਰਿੱਛ। [ਸੰਸ:, ਸੁਰਤਰੁ:] ਸਰਸ=ਸੁੰਦਰ।
ਦਾਰਿਦ=ਦਰਿੱਦ੍ਰਤਾ। ਗ਼ਰੀਬੀ, ਕੰਗਾਲਤਾਈ।
ਗਤਿਦਾਨ=ਮੁਕਤੀ ਦਾ ਦਾਨ। }

ਅਰਥ–ਸ਼੍ਰੀ ਗੁਰੂ ਜੀ ਦੇ ਸੁੰਦਰ ਚਰਣ ਕਲਪ ਬ੍ਰਿੱਛ ਹਨ ਤੇ ਸਦਾ ਹੀ ਖੁਸ਼ੀਆਂ ਦੀ ਖਾਣ ਹਨ, (ਜਿਸ) ਹਿਰਦੇ ਵਿਚ ਇਹ ਬਸ ਜਾਣ (ਉਥੇ ਲੋਕ ਵਿਚ ਤਾਂ) ਵਿਘਨ ਤੇ ਕੰਗਾਲਤਾਈ ਵਯਾਪ ਹੀ ਨਹੀਂ ਸਕਦੀ (ਤੇ ਪਰਲੋਕ ਵਿਚ) ਮੁਕਤੀ ਦਾ ਦਾਨ (ਪ੍ਰਾਪਤ ਹੁੰਦਾ ਹੈ)।

ਸ੍ਰੀ ਬਾਲਾ ਸੰਧੁਰੁ ਵਾਚ ॥ਚੌਪਈ॥ ਜਬਹਿ ਬਹੁਤ ਭੂਪਤਿ ਅਨੁਰਾਗਾ।ਰੰਗਸੋ ਪੇਮ ਰੰਗ ਵਡਭਾਗਾ। ਸੁਨਸੋ ਸ਼ੋਨ ਜੋ ਹੁਤੇ ਫਕੀਰਾ। ਕੋੜਿਕ ਢਿਗ ਪਹੁੰਚੇ ਨ੍ਰਿਪ ਧੀਰਾ†॥੨॥ਨਾਮ ਆਪਨੋ ਨਾਨਕ ਧਰਿਕੈ।ਪੁਰਿਕੇਨਰਨ ਸੁਨਾਇੰਉ ਚਰਿਕੈ। ਜਬ ਨਿਜ ਸ਼ੋਨ ਸੁਨਹਿ ਅਵਨੀਪਾ[1]।ਚਲਿਕਰਿ ਆਵਹਿ ਤਿਨਹਿ ਸਮੀਪਾ ॥੩॥ਬੈਸੇ ਸੈਸੇ ਕੋ ਜਬ ਪੂਛੇ। ਕਛੁ ਨ ਬਤਾਵਹਿੰ ਗ਼ਯਾਨਹਿੰ ਛੂਛੇ[2]।ਅਸਬਿਧਿ ਦੇਖਿ ਸੋਚਿ ਕਰਿ ਰਾਜਾ। ਔਰ ਕਿਯੋ ਪਰਖਨ ਕੋ ਕਾਜਾ ॥੪॥ ਹੁਤੀ ਤਹਾਂ ਜੋ ਸੁੰਦਰ ਨਾਰੀ। ਤਿਨ ਸੋਂ ਐਸੀ ਗਿਰਾ ਉਚਾਰੀ। 'ਜੋ ਪੁਰਿ ਬਿਖੈ‡ ਬਿਦੇਸ਼ੀ ਆਵਹਿ। ਬੇਖ ਫਕੀਰ ਜੁ ਸੇਤ ਕਹਾਵਹਿ ॥੫॥ ਕਰਹੁ ਜਾਇ ਨਿਸ ਮਹਿੰ ਤਿਹ ਸੇਵਾ। ਪੂਰ[3] ਊਰ[4] ਕੋ ਲਖਿਯਹਿ ਭੇਵਾ। ਜਬ ਤੁਮ ਪੂਰਨ ਦੇਖਹੁ ਕੋਊ। ਆਨਿ ਬਤਾਵਹੁ ਮੁਝ ਢਿਗ ਸੋਊ' ॥੬॥ ਸੁਨਿ ਕਰਿ ਬਚਨ ਕਹੇ ਜੋ ਰਾਜਾ। ਕਰਨ ਲਗੀ ਤਿਯ ਤੈਸੋ ਕਾਜਾ। ਜਬ ਫਕੀਰ ਕੋ ਪੁਰਿ ਮਹਿੰ ਆਵਹਿ। ਲਾਇ ਸਿੰਗਾਰ ਤਾਸੁ ਢਿਗ ਜਾਵਹਿੰ ॥ ੭ ॥ ਨੈਨ ਕੋਰ[5] ਜਿਨ[6] ਬਾਨ ਸਮਾਨਾ[7]। ਧਨੁਖ ਸੁ ਭ੍ਰਿਕੁਟੀ[8] ਕੁਟਿਲ[9] ਮਹਾਨਾ[10]§। ਜੋ ਦੇਖੈ ਤਿਹ ਤੀਖੇ ਲਾਗੈਂ। ਤਤਖਿਨ ਧੀਰਜ ਧਰਮ ਸੁ ਭਾਗੈ ॥ ੮ ॥ ਜਿਨ ਕੋ

---

[1]ਰਾਜਾ। [2]ਸੱਖਣੇ। [3]ਪੂਰੇ (ਸੰਤ) ਦਾ। [4]ਊਣੇ (ਸੰਤ) ਦਾ। [5]ਨੇਤ੍ਰਾਂ ਦੇ ਕੋਣੇ। [6]ਜਿਨ੍ਹਾਂ ਦੇ। [7]ਤੀਰਾਂ ਵਰਗੇ ਸਨ। [8]ਭਰਵੱਟੇ। [9]ਟੇਢੇ। [10]ਬੜੇ।

*ਪਾ:–ਸਰਬ ਦਾ। (ਅ)–ਸਬ ਦਾ। †ਪਾ:–ਪੀਰਾ।
‡ਪਾ:–ਕੋਊ ਪੁਰਖ। §ਪਾ:–ਭ੍ਰਿਕੁਟੀ ਧਨੁਖਹਿ ਕੁਟਿਲ ਮਹਾਨਾ।

ਪਿਖਿ ਸੁਰ ਮੁਨਿ ਜਤ ਤਯਾਗੈਂ। ਕਯਾ ਕਲਿ ਨਰ[1] ਥਪੁਰੇ ਤਿਨ ਆਗੈ। ਅਨਿਕ ਫਕੀਰ ਕਰਤਿ ਬਿਭਚਾਰਾ[2]। ਧਰਮ ਭ੍ਰਿਸ਼ਟਿ ਹੈ ਜਾਤਿ ਗਵਾਰਾ ॥੬॥ ਹਿੰਦੂ ਤੁਰਕ ਤਪੀ ਬ੍ਰਹਮਚਾਰੀ। ਧਰਹਿੰ ਨ ਧੀਰਜ ਦੇਖਤਿ ਨਾਰੀ। ਕਹੈਂ ਭੂਪ ਸੋਂ ਕੋਇ ਨ ਪੂਰਾ ਕਿਯੋ ਕਾਮ[3] ਜਤ ਸਤ ਉਰ*ਊਰਾ[4] ॥੧੦॥ ਸੁਨਿ ਨ੍ਰਿਪ ਕਿਯ ਵਿਚਾਰ ਮਨ ਮਾਂਹੀ।–ਪ੍ਰਬਲ ਕਲੀ ਪੂਰਾ ਕੋ ਨਾਂਹੀ। ਇਕ ਸ਼੍ਰੀ ਨਾਨਕ ਗੁਰੂ ਬਿਹੀਨਾ ਪੰਚ ਦੁਸ਼ਟ ਕੈ ਸਰਬ ਅਧੀਨਾ–॥੧੧॥ ਅਸ ਕਹਿ ਚਿਤਵ[5] ਰੂਪ ਕਿਰਪਾਲਾ। ਲੋਤਿ ਸ੍ਵਾਸ ਜੋ ਸੀਤ[6] ਬਿਸਾਲਾ। ਪੀਰੀ[7] ਪਰ ਰਹੀ ਮੁਖ ਪਰ ਜਾਂਕੇ। ਮੋਚਤਿ ਜਲ ਦ੍ਵੈ ਲੋਚਨ ਤਾਂਕੇ ॥ ੧੨॥ਅਸ ਜਬ ਖੈਂਚ ਪ੍ਰੇਮ ਨੈ ਕੀਨੀ। ਕ੍ਰਿਪਾਨਿਧਾਨ[8] ਸਰਬਗਤਿ ਚੀਨੀ। ਚਿਤਵਯੋ ਤਿਹ ਕੋ ਕਰਨ ਨਿਹਾਲਾ। ਕੀਨ ਜਾਸ ਕੋ ਪ੍ਰੇਮ ਬਿਹਾਲਾ ॥ ੧੩॥ਤਹਾਂ ਚਲਿਨਿ ਕੀ ਮਨਸ਼ਾ ਧਾਰੀ। ਸਹਿ ਨ ਸਕਤਿ ਬ੍ਰਿਹੁ ਭਗਤ[9] ਜੁ ਭਾਰੀ। ਪ੍ਰੇਮ ਡੋਰਿ ਕਰਿ ਬੰਧੇ ਗੁਸਾਈਂ। ਖੈਂਚੇ ਮਿਲਨ ਚਹਿਤ ਨ੍ਰਿਪ ਤਾਂਈ ॥ ੧੪ ॥ ਬੈਸੇ[10] ਏਕ ਦਿਵਸ ਉਦਿਆਨਾ। ਮੈਂ ਤਹਿੰ ਗਯੋ ਸੰਗ ਮਰਦਾਨਾ। ਕਰਿ ਬੰਦਨ ਗੋ ਬੈਸ ਸਮੀਪਾ ਤਬੈ ਬੋਲੇ ਬੇਦੀ ਕੁਲਦੀਪਾ ॥੧੫॥ਚਲਹੁ ਸੈਲ ਹਿਤ ਦੇਖਨ ਛੋਨੀ[11]। ਰਚਨਾ ਕੀਨਿ ਅਨਿਕ ਜਗ ਜੋਨੀ[12]। ਕਿਤੇ ਥਾਨ ਨਰ ਅਨਤ[13] ਸੁਭਾਊ[14]। ਰਾਖਸ਼ ਰਹਿਨ ਥਾਨ ਹਹਿੰ ਕਾਊ ॥੧੬॥ ਕਿਤ ਧਰਮੀ, ਕਿਤ ਅਧੀ ਬਸੰਤੇ। ਕਹੂੰ ਦੁਖੀ, ਕਹਿੰ† ਸੁਖੀ ਰਹੰਤੇ। ਨਿਗਮਾਗਮ[15] ਕਿਤ ਕਥਤਿ ਪੁਰਾਨਾ। ਕਹੂੰ ਤੁਰਕ ਹਹਿੰ ਪਢਤਿ ਕੁਰਾਨਾਂ ॥ ੧੭ ॥ ਦੇਸ਼ ਬਿਦੇਸ਼ਨ ਕੀ ਬਹੁ ਭਾਖਾ[16]। ਚਲਹੁ ਬਿਲੋਕਨ ਕੀ ਅਭਿਲਾਖਾ[17]। ਸੁਨਿ ਕਰਿ ਬਚਨ ਕਹਤਿ ਮਰਦਾਨਾ।'ਪ੍ਰਭੂ !ਸਮਰਥ! ਸਕਲ ਗੁਨਖਾਨਾ!॥੧੮॥ਜਹਿੰ ਇੱਛਾ ਤੁਮ ਚਲਹੁ ਅਗਾਰੀਹੌਂ ਰਾਵਰ ਕੀ ਸਦਾ ਪਿਛਾਰੀ। ਤੁਮ ਸਮ ਪ੍ਰਭੁ ਕੀ ਸਰਨਹਿੰ ਛੋਰੀ। ਕਾਂਕੋ[18] ਗਹੌਂ[19] ਅਲੰਬ ਬਹੋਰੀ'॥੧੯॥ ਸੁਨਹੁ ਗੁਰੂ ਅੰਗਦ ਗਤਿਦਾਨੀ !। ਬੰਦਿ ਪਾਨ[20] ਪੁਨ ਮੈਂ

---

[1]ਕਲਯੁਗ ਦੇ ਨਰ। [2]ਮਾੜਾ ਕੰਮ। [3]ਕਾਮ ਦੇਵ ਨੇ ਕੀਤਾ ਹੈ। [4]ਜਤ ਸਤ (ਤੋਂ) ਰਿਦਾ ਖਾਲੀ। [5]ਯਾਦ ਕਰਕੇ। [6]ਠੰਢੇ ਸਾਹ। [7]ਪੀਲੱਤਣ। [8]ਭਾਵ ਗੁਰੂ ਨਾਨਕ ਜੀ ਨੇ। [9]ਭਗਤਾਂ ਦੇ ਵਿਛੋੜੇ ਨੂੰ। [10]ਬੈਠੇ ਸਨ। [11]ਪ੍ਰਿਥਵੀ। [12]ਪਰਮੇਸ਼ੁਰ ਨੇ। [13]ਹੋਰ। [14]ਸੁਭਾਉ ਦੇ ਥਨ। [15]ਵੇਦ ਸ਼ਾਸਤ੍ਰ। [16]ਬੋਲੀ। [17]ਕਿਸਦਾ। [18]ਫੜਾਂ। [19]ਹੱਥ ਜੋੜਕੇ।

*ਪਾ:–ਬ੍ਰਤ। †ਪਾ:–ਕਹੂੰ।

ਕਹਿ[1] ਬਾਨੀ। 'ਦੀਨ ਦਯਾਲ! ਰਾਖਿ ਨਿਜ ਸਾਥਾ।ਤੁਮ ਸਮ ਦੇਖੋਂ ਔਰ ਨ ਨਾਥਾ' ॥ ੨੦ ॥ ਸੁਨਿਕੈ ਬਚਨ ਪ੍ਰਸੀਦ ਬਿਸਾਲਾ। ਭਈ ਪ੍ਰਦੋਖ[2] ਉਠੇ ਤਿਹ ਕਾਲਾ। ਆਏ ਨਗਰ ਵਿਖੈ ਨਿਜ ਸਦਨਾ। ਪਰਫੁੱਲਤ ਅਰਬਿੰਦ ਸੁ ਬਦਨਾ ॥ ੨੧ ॥ ਸ੍ਰੈਯਾ ॥ ਬੈਨ ਕਹੇ ਨਿਜ ਧਾਮ ਵਿਖੈ 'ਅਬ ਨਾਨਕ ਜੀ ਚਲਿਬੇ ਕਿਤ ਤਯਾਰਾ। ਸੰਗ ਚਲੈਂ ਤਿਨਕੇ ਹਮ ਤਾਂ ਛਿਨ ਪ੍ਰੀਤ ਬਿਸਾਲ ਦਯਾਲ ਉਦਾਰਾ[a]'। ਯੌਂ ਸੁਧਿ ਭੀ ਜਬ ਸ਼੍ਰੀ ਗੁਰੁ ਆਲਯ ਮਾਤ ਪਿਤਾ ਸੁਧ ਦੇਹਿ ਵਿਸਾਰਾ। ਚਿੰਤ ਬਧੀ ਉਰ ਅੰਤਰ ਭੂਰ, ਨਿਰੰਤਰ ਦੀਨ[3], ਚਲਹਿ ਨਹਿੰ ਚਾਰਾ ॥ ੨੨ ॥ ਰਾਇ ਬੁਲਾਰ ਅਵਾਸ ਗਏ ਤਹਿੰ ਜਾਵਤਿ ਹੀ ਬਹੁ ਰੋਦਨ ਕੀਨੋ।ਸ਼੍ਰੀ ਗੁਰੁ ਕੀ ਜਨਨੀ ਉਰ ਆਤੁਰ,ਤਾਤ[4] ਗਯੋ,ਪਿਤ ਭ੍ਰਾਤ[5] ਸੁ ਤੀਨੋਂ[6]। ਹੋਇ ਅਧੀਨ ਕਹੇ ਮੁਖ ਸੋਂ ਬਚ 'ਨਾਨਕ ਧਾਮ ਰਖੋ ਜਿਵ ਚੀਨੋਂ[7]। ਯੌਂ ਕਹਿ ਸ੍ਵਾਸ ਲਯੋ ਜਬਹੀ ਸੁਨ ਰਾਇ ਤਬੈ ਕਰੁਨਾ ਰਸ ਭੀਨੋ ॥ ੨੩ ॥ ਭੁਜੰਗ ਛੰਦ ॥ ਤਬੈ ਰਾਇ ਭੇਜਯੋ ਉਮੇਦਾ[8] ਜੁ ਦਾਸੂ । 'ਤਪਾ ਤਾਤ ਕਾਲੂ ਕਿ ਜਾਵੋ ਸੁ ਪਾਸੂ[9]। ਕਰੋ ਬੰਦਗੀ ਜਾਇ ਆਗੈ ਘਨੇਰੀ। ਦਯਾ ਧਾਰਿ ਦੀਦਾਰ ਦੀਜੈ ਬਿਦੇਰੀ[10]' ॥੨੪॥ ਉਮੇਦਾ ਗਯੋ ਬੇਗ ਬਾਨੀ ਅਲਾਈ। 'ਤਪਾ ਜੀ! ਤੁਮੈਂ ਬੰਦਗੀ ਰਾਇ ਗਾਈ। ਇਕੈ ਬਾਰ ਔਕੈ[11] ਦਿਦਾਰੰ ਦਈਜੈ। ਜਿਤੈ ਫੇਰ ਜਾਨੋ ਪਯਾਨੋ ਕਰੀਜੈ'॥੨੫॥ ਸ੍ਰੈਯਾ॥ਯੌਂ ਸੁਨਿ ਕੈ ਤਬ ਨਾਨਕ ਜੀ ਤਜਿ ਆਸਨ ਕੋ ਤਿਹ ਸੰਗ ਪਧਾਰੇ। ਰਾਇ ਰਿਦੈ ਸੁਖ ਸੋਂ ਬਿਗਸਾ ਨਿਜ ਪ੍ਰੀਤਮ ਕੋ ਜਬ ਰੂਪ ਨਿਹਾਰੇ।ਊਠਤਿਭਾ ਮਚ ਊਪਰ ਤੇ ਢਿਗ ਸ਼੍ਰੀਗੁਰੁ ਜਾਇਕੈ ਕੀਨ ਨਿਵਾਰੇ[12]। ਬੰਦਨ ਕੀਨਿ ਅਧੀਨ ਭਯੋ,ਮੁਖ ਭਾਖਿ ਬਿਨੈ ਨਿਜ ਊਚ ਬਿਠਾਰੇ[13] ॥੨੬॥ 'ਤਾਤਰੁਮਾਤ[14] ਤੁਮਾਰ ਬ੍ਰਿਹਾ-ਤੁਰ ਸਾਗਰ ਮੋਹ ਮੈਂ ਹੈ ਮਗਨਾਈ[15]*। ਹੀਨ ਅਲੰਬ[16] ਤਰੈਂ ਤਿਹ ਕਿਉਂ ਕਰਿ ਜਾਨਤਿ ਹੋ ਸਭਿ ਪੀਰ ਪਰਾਈ।ਕੈਤਿਨ ਗਯਾਨ ਕੋ ਪੋਤ[17] ਚਢਾਵਹੁ

---

[1]ਕਹੀ । [2]ਸੰਧਯਾ । [a]ਭਾਵ ਗੁਰੂ ਜੀ ਵਿਚ ਸਾਡੀ ਪ੍ਰੀਤ ਬਹੁਤ ਹੈ । [3]ਹਰ ਵੇਲੇ ਦੀਨ ਹੋ ਰਹੇ । [4]ਪਿਤਾ ਕਾਲੂ ਜੀ । [5]ਚਾਚਾ ਲਾਲੂ ਜੀ । [6]ਤਿੰਨੇ ਜਣੇ । [7]ਦਾਸ ਦਾ ਨਾਮ। [8]ਦੇ ਕੋਲ ਜਾਵੋ । [9]ਬਿਨਾਂ ਦੇਰੀ । [10]ਆਕੇ । [11]ਗੁਰੂ ਜੀ ਨੇ ਕੋਲ ਜਾਕੇ ਰੋਕ ਦਿੱਤਾ । [12]ਆਪਣੇ ਕੋਲੋਂ ਉੱਚੀ ਥਾਵੇਂ ਬਿਠਾਏ ਗੁਰੂ ਜੀ (ਬੁਲਾਰ ਨੇ)। [13]ਪਿਤਾ ਅਰ ਮਾਤਾ। [14]ਡੁੱਬ ਰਹੇ ਹਨ । [15]ਬਿਨਾਂ ਆਸਰੇ । [16]ਜਹਾਜ।

*ਪਾਃ—ਸਾਗਰ ਸੇ ਮਹਿ ਹੈ ਮਗਨਾਈ।

ਮੋਹ ਕਲੋਲ[1] ਤੇ ਪਾਰ ਲੰਘਾਈ। ਨਾਤੁਰ ਹੋਕਰਿ ਤੀਰ ਮਿਲੋ[2] ਤੁਮ, ਧੀਰ ਸ਼ਰੀਰ ਧਰੈਂ ਸੁਖ ਪਾਈ'॥੨੭॥ 'ਰਾਇ ਜੀ ! ਕਾਰਜ ਜਾਨ ਕੋ* ਜਾਨਹੁ, ਗਯਾਨ ਬਖਾਨਤਿ ਆਨਨ ਜੋਈ[3]। ਪਾਇ ਸਮਾਂ ਹੁਇ ਜਾਵਹਿ ਪ੍ਰਾਪਤਿ, ਪਾਰ ਪਰੈਂ ਭਵ ਬੰਧਨ ਖੋਈ[4]। ਨੌਕਾ ਸੁ[5] ਮੇਲ ਬਨਯੋ ਜਗ ਮਾਂਹਿ ਸੰਜੋਗ ਵਿਜੋਗ ਸਮੇਂ ਸਿਰ ਹੋਈ। ਗਯਾਨੀ ਸਮਾਨ ਰਹੈ ਜੁਗ ਤੇ[6] ਜਗ, ਸ਼ੋਕ ਨ ਹੈ ਹਰਖੰਤਿ ਨ ਕੋਈ[7] ॥੨੮॥ ਰਾਇ ਭਨੈ'ਮੁਖ ਜੋ ਅਰਬਿੰਦ ਨਿਦੇਸ਼ ਬਨੀ ਮਕਰੰਦ[8] ਤੁਮਾਰੀ। ਮੋ ਮਨ ਰੀਤਿ ਮਲਿੰਦ ਕੀ ਚਾਹਤਿ ਜੋ ਕਰੁਨਾ ਪਰਕਾਸ਼ ਤੁਮਾਰੀ। ਚਾਤ੍ਰਿਕ[9] ਚਿੱਤ[10] ਸ੍ਵਾਂਤ[11] ਸੀ ਚਾਹਤਿ ਹੈ, ਰਸਨਾ[12] ਘਨ[13] ਸੀ ਬਚ ਬਾਰੀ[14]। ਆਪਕਰੋ ਫੁਰਮਾਇਸ਼[15] ਕੋ ਇਕ ਸੇਵ ਕਰੋ ਸਫਲੀ ਸੁ ਹਮਾਰੀ ॥੨੯॥ ਮੋ ਤੇ ਨ ਸੇਵ ਭਈ ਤੁਮਰੀ ਕਛੁ ਅੰਤੇ ਰਿਦਾ ਥਿਰਤਾ[16] ਨਹਿੰ ਪਾਵੈ। ਈਹਾਂ ਰਹੋ ਤਬ ਹੋਰਤਿ ਹੋਂ ਪਗ[17], ਸ਼ੋਨ ਸੁਨੋਂ ਬਚ[18] ਹਿਯ ਹੁਲਸਾਵੈ[19]। ਹੇ ਜਗਨਾਯਕ! ਹੇ ਗਤਿਦਾਯਕ! ਹੋ ਸਭਿ ਲਾਇਕ ਪੇਖ ਰਹਾਵੈ[20]। ਪੂਰਨ ਰੂਪ ਪਰਾਤਮ[21] ਪਾਵਨ[22] ! ਸ਼੍ਰੀਪਰਮੇਸ਼ੁਰ ਮੋ ਦਰਸਾਵੈ[23] ॥੩੦॥ ਸ਼੍ਰੀ ਗੁਰੁ ਆਨਨ ਬੈਨ ਭਨੈ'ਜਿਵ ਛਾਹਿ ਸਰੀਰ ਤਯੋਂ ਸੰਗ ਹਮਾਰੇ[24]। ਨੀਤ ਰਹੋ, ਥਿਰਚੀਤ ਕਰੋ, ਉਰ ਪ੍ਰੀਤਿ ਭਰਾ ਸ਼ਰਧਾ ਸੁ ਤੁਮਾਰੀ। ਏਕਸ਼ ਪੈ ਫੁਰਮਾਇਸ਼[25] ਆਇਸ[26] ਜਾ ਸਮ[27] ਕੋਇ ਨ ਆਨ ਉਦਾਰੇ। ਹਾਥ ਨ ਮੋ[28] ਇਹ ਠਾਂ ਰਹਿਨੋ ਕਰਤਾਰ ਅਧੀਨ ਲਖੋ[29] ਬਿਧਿ ਸਾਰੇ'॥੩੧॥ ਰਾਇ ਬੁਲਾਰ ਅਨੰਦ ਮੈਂ ਹੋਕਰਿ ਬੰਦਨ ਕੀਨਿ ਪਦੰ ਅਰਬਿੰਦੁ। ਛੂਟ ਗਏ ਭਵ ਬੰਧਨ ਜਾਸ ਕੇ ਮੱਤਿ[30] ਭਯੋ ਮਕਰੰਦ[31] ਮਲਿੰਦੁ[32] । ਲੇ ਰਸ ਤੁਸ਼ਨ ਹੋਇ

---

[1]ਮੋਹ ਰੂਪੀ ਤਰੰਗਾਂ। [2]ਕਿਨਾਰਾ ਹੋਕੇ ਮਿਲੋ ਉਨ੍ਹਾਂ ਨੂੰ ਭਾਵ ਪਾਸ ਰਹੋ। [3]ਤੇ ਜੋ ਤੁਸੀਂ ਮੁੱਖੋਂ ਕਹਿੰਦੇ ਹੋ ਗਯਾਨ (ਦਿਓ)। [4]ਨਾਸ਼ ਕਰਕੇ। [5]ਬੇੜੀ ਵਤ। [6]ਦੋਹਾਂ ਸੰਜੋਗ ਵਿਜੋਗ ਤੋਂ। [7]ਤੇ ਕੋਈ ਸ਼ੋਕ ਹਰਖ ਨਾ ਕਰੋ। [8]ਕਮਲ ਮੁਖ ਤੋਂ ਮਕਰੰਦ ਰਸ ਰੂਪੀ ਆਪਦੀ ਆਗਯਾ ਬਣੀ ਹੈ। [9](ਮੇਰਾ) ਪਪੀਹੇ ਵਰਗਾ। [10]ਦਿਲ। [11]ਸ੍ਵਾਂਤੀ ਬੂੰਦ । [12](ਆਪ ਦੀ) ਜੀਭ। [13]ਬੱਦਲ ਵਰਗੀ ਹੈ। [14]ਆਪਦੇ ਬਚਨ ਪਾਣੀ (ਸ੍ਵਾਂਤੀ ਬੂੰਦ) ਹਨ। [15]ਹੁਕਮ । [16]ਟਿਕਾਉ। [17]ਚਰਣ ਆਪ ਦੇ ਵੇਖਦਾ ਹਾਂ। [18]ਬਚਨ ਕੰਨੀਂ ਸੁਣਕੇ। [19]ਦਿਲ ਚਾਉ ਵਿਚ ਆਉਂਦਾ ਹੈ। [20]ਛੁਪਕੇ ਰਹਿੰਦੇ ਹੋ। [21]ਆਤਮਾ ਤੋਂ ਪਰੇ । [22]ਪਵਿੱਤ੍ਰ। [23]ਮੈਨੂੰ ਦਿੱਸਦੇ ਹੋ। [24]ਜਿਵੇਂ ਛਾਇਆ ਸਰੀਰ ਦੇ ਨਾਲ ਰਹਿੰਦਾ ਹੈ ਓਵੇਂ ਸਾਡੇ ਨਾਲ। [25]ਪਰਮੇਸ਼ੁਰ ਦੇ ਪਾਸ ਫੁਰਮਾਇਸ਼ ਹੈ। [26]ਆਗਯਾ। [27]ਜਿਸ ਦੇ ਸਦਰਸ਼। [28]ਮੇਰੇ ਹੱਥ ਨਹੀਂ। [29]ਜਾਣੋਂ। [30]ਮਸਤ। [31](ਚਰਣਾਂ ਦੇ) ਮਕਰੰਦ ਦਾ ਭੌਰਾ (ਹੋਕੇ)। [32]ਭੌਰਾ।

*ਪਾ:—ਕੋ।

ਰਹਯੋ ਨਿਜ ਰੂਪ ਜੁ ਆਦਿ ਰਿਦੈ ਸੁਧ ਬਿੰਦੂ[1]। ਪ੍ਰਾਪਤ ਪੂਰਨ ਭਾ ਸੁਖ ਕੋ ਕਮਲਾਨਨ ਹੇਰਿ ਗੁਰੂ ਜੁ ਗੁਬਿੰਦੂ[2] ॥੩੨॥ ਕਰੁਨਾ ਬਹੁ ਕੀਨਿ ਨਿਹਾਲ ਕਰਯੋ ਜਿਹਕੇ ਸਮ ਈਠ ਨ ਹੈ ਬਿਧ[3] ਕੋਈ। ਪੂਨ ਹੋਇ ਬਿਦਾ ਤਹਿੰ ਤੇ ਉਠਿ ਸ਼੍ਰੀ ਗੁਰੁ ਆਇ ਗਏ ਘਰ ਜਾਮਨਿ ਹੋਈ। ਬਿਛੁਰਯੋ ਨ ਚਹੈ[4], ਕਛੁ ਹਾਥ ਨਹੀਂ ਨਿਜ, ਜਾਂ ਬਿਧਿ ਸੋਂ ਢਿਗ ਰੂਪ ਅਲੋਈ[5]। ਧਰਿ ਧਯਾਨ ਲਯੋ ਉਰ ਭਾਂ ਛਿਨ ਮੈਂ ਸੁਠਿ ਧੂੱਵ[6] ਕਿਯੋ ਨਿਸਿ ਬਾਸੁਰ ਸੋਈ ॥ ੩੩ ॥ ਦੋਹਰਾ ॥ ਕਾਲੂ ਲਾਲੂ[7] ਰਾਇ[8] ਨੇ ਸਮਝਾਏ ਬਹੁ ਭਾਂਤਿ। 'ਸ਼੍ਰੀ ਨਾਨਕ ਪੂਰਨ ਪੁਰਖ ਪਰਮੇਸ਼ੁਰ ਬਖਯਾਤ ॥ ੩੪ ॥ ਪੁੰਨ ਵਡੋ ਪੁਰਬ ਜਨਮ ਕੀਨੋ ਤੁਮ ਨੇ ਕੋਇ। ਜਿਸ ਫਲ ਤੇ ਅਸ ਸੁਤ ਭਯੋ ਸਹਿਜੇ ਸ਼ੁਭ-ਗਤਿ ਹੋਇ ॥੩੫॥ ਧੰਨ ਧੰਨ ਪੁਨਿ ਧੰਨ ਤੁਮ ਕੁਲ ਉਧਾਰ ਸਭਿ ਕੀਨਿ। ਰਿਦੈ ਨ ਭਰਮਹੁ ਤਨਕ ਭਰਿ[9] ਭੇਂ[10] ਜਗ ਬੰਧਨ ਹੀਨ ॥ ੩੬ ॥ ਸੋਰਠਾ ॥ ਚਿਤ ਕੀ ਚਿੰਤ ਬਿਦਾਰਿ[11] ਕਰਹੁ ਕਾਜ ਨਿਜ ਸਦਨ ਕੋ। ਲਖਹੁ ਸੱਤਿ* ਅਵਤਾਰ, ਤਿਹਂ ਰਾਖਨ ਕਿਹ ਕਰ ਨਹੀਂ[12]॥ ੩੭ ॥ ਸ੍ਰੈਯਾ ॥ ਧੀਰ ਧਰੀ ਸੁਨਿ, ਆਇ ਗਏ ਘਰ ਭੋਜਨ ਕੇ ਹਿਤ ਮਾਤ ਬੁਲਾਵੈ। 'ਆਵਹੁ ਭਾਤ! ਅਚੋ ਉਠਿਕੈ' ਗਵਨੈਂ ਢਿਗਮਾਤ ਅਹਾਰ ਕੋ ਖਾਵੈਂ। ਹੇਰਤਿ ਹੈ ਕਮਲਾਨਨ ਕੋ ਸੁਖ ਪਾਇ ਰਿਦੈ ਜਨਨੀ ਬਲਿ ਜਾਵੈ। 'ਤਾਤ! ਨ ਜੋਰ ਹਮਾਰ ਚਲੈ ਕੁਛ, ਆਪ ਕਰੋ ਬਿਧਿ ਜਯੋਂ ਮਨ ਭਾਵੈ' ॥੩੮॥ ਦੋਹਰਾ ॥ ਕ੍ਰਿਪਾ ਦ੍ਰਿਸ਼ਟਿ ਕਰਿ ਬਚਨ ਸ਼ੁਭ ਕਹਿਕੈ, ਹਨਿ ਅਗਯਾਨ[13]। ਦ੍ਰਿੜ ਬੰਧਨ ਜਗ ਮਿਟ ਗਏ ਭਈ ਯੋਗ ਨਿਰਬਾਨ[14] ॥੩੯॥ ਸ੍ਰੈਯਾ ॥ ਮਾਤ ਕੋ ਦੇਯ ਸੰਤੋਖ ਉਠੇ ਪੁਨ ਤਾਤ[15] ਅਯੋ ਕਹਿਕੈ ਸਮਝਾਵੈ। 'ਜਾਨਹੁ ਜਯੋਂ ਕਰਿਯੇ ਨਿਜ ਕਾਰਜ' ਮੋ ਕਹਿਨੋ ਕਬ ਲੌ ਬਨਿ ਆਵੈ। ਏਕ ਤੂੰ ਤਾਤ[16] ਹੁਤੋ ਹਮਰੇ ਘਰ ਛੋਰਿ ਚਲੋ, ਇਹ ਕਯੋਂ ਮਨ ਭਾਵੈ'। ਅੰਰ ਕਹੈ ਬਹੁ ਭਾਂਤਿਨ ਕੇ

---

[1]ਜਾਣ ਲਈ ਸੁਧ ਰਿਦੇ ਵਿਚ ਆਪਣੇ ਅਸਲੀ ਸਰੂਪ ਦੀ। [2]ਗੋਬਿੰਦ ਰੂਪ ਗੁਰੂ ਦਾ ਕਵਲ ਮੁਖ ਵੇਖ ਕੇ। [3]ਦੂਸਰਾ। [4]ਨਹੀਂ ਚਾਹੁੰਦਾ (ਰਾਇ)। [5]ਜਿਸ ਬਿਧ ਰੂਪ ਕੋਲੇ ਦੇਖਦਾ ਰਹੇ। [6](ਧਿਆਨ ਧਰਣਾ) ਪਕਾ ਲਿਆ। [7]ਅਤੇ ਲਾਲੂ (ਨੂੰ)। [8]ਬੋਹੜਾ ਬੀ। [9]ਹੋਏ। [10]ਦੂਰ ਕਰਕੇ। [11]ਕਿਸੇ ਦੇ ਹੱਥ ਨਹੀਂ। [12]ਅਗਯਾਨ ਨਾਸ਼ ਕੀਤਾ। [13](ਮਾਤਾ) ਮੁਕਤੀ ਦੇ ਲਾਯਕ ਹੋ ਗਈ। [14]ਪਿਤਾ ਜੀ। [15]ਪੁੱਤ੍ਰ।

*ਪਾ:-ਸੰਤ।

ਬਚ-ਧਾਮ ਰਹੈ ਹਿਰਦਾ ਬਿਰਮਾਵੈ[1]-॥ ੪੦ ॥ ਦੇਖਿ ਦਯਾ ਦ੍ਰਿਸ਼ਟੀ ਪਿਤ ਕੀ ਦਿਸ਼, ਮੋਹ ਹਨਯੋ[2], ਉਪਮਾ ਭਲਿ ਆਈ। ਜਯੋਂ ਬਹਿਰੀ[3] ਖਗ ਕੋ ਝਪਟਾਤਿ[4] ਦਬਾਇਕੈ ਦੇਤਿ ਨਹੀਂ ਉਕਸਾਈ[5]। ਸ਼ਾਂਤਿ ਭਈ ਮਨ ਫੇਰ ਕਹਯੋ ਨਹਿ, ਤ੍ਰੁਸ਼ਨਿ ਹੋਇ ਰਹਯੋ ਸੁਖ ਪਾਈ। ਪੌਢਿ ਰਹੇ ਪਰਯੰਕ ਕੇ ਉਪਰਿ ਸ਼੍ਰੀ ਗੁਰੂ ਨਾਨਕ ਜੀ ਗਤਿ ਦਾਈ ॥ ੪੧॥ ਨੀਂਦ ਬਸੀ ਹੁਇ ਸੋਇ ਰਹੇ ਤਬ, ਜਾਮਨਿ[6] ਜਾਮ[7] ਰਹੀ ਜਬ ਹੀ। ਆਲਸ ਛੋਰਿ ਉਠੇ ਕਰੁਨਾ ਨਿਧਿ ਦਾਸਨ ਕੇ ਸੁਖਦਾ ਸਭਿ ਹੀ। ਨ੍ਹਾਨ ਕੇ ਹੇਤ ਚਲੇ ਉਠਿ ਬਾਹਿਰ ਚੰਦ ਕੀ ਜੌਨ੍ਹ ਦਿਪੈ[8] ਤਬਹੀ। ਤਯੋਂ ਭਗਤੀ ਪਰਕਾਸ਼ਨ ਕੋ ਸਭਿ ਦੇਸ਼ ਬਦੇਸ਼ ਚਲੈ ਅਬ ਹੀ ॥ ੪੨ ॥ ਕੂਪ[9] ਹਰੱਠ[10] ਚਲੈ ਨਹਿ ਕੋਇ, ਫਿਰੈ ਇਕ ਦੋਇ ਤਬੈ ਗਤਿਦਾਈ[11]। ਨੀਰ ਨ ਪਾਵਤਿ ਭੇ ਕਿਤਹੂੰ ਤਿਹਂਕਾਲ ਵਿਖੇ ਮੁਖ ਬਾਨੀ ਅਲਾਈ। 'ਕੋਊ ਸਰੋਵਰ ਨਾਂਹਿ ਇਹਾਂ, ਨਗਰੀ ਬਿਨ ਨੀਰ[12], ਨ ਕੂਪ ਚਲਾਈ[13]। ਜਾਗਤਿ ਰਾਇ ਬੁਲਾਰ ਸੁਨੀ ਤਿਹਂ ਕਾਲ ਵਿਖੈ ਮਨ ਯੌਂ ਠਹਿਰਾਈ ॥੪੩॥-ਨਾਨਕ ਨਾਮ ਸਰੋਵਰ ਲਾਵਹੁ ਊਠਤਿ ਭੋਰ-ਇਹੈ ਮਨ ਆਨਾ। ਜਾਨਤਿ ਭਾ[14] ਨਿਜ ਕੋ ਕਿਰਤਾਰਥ ਲਾਇ ਤੜਾਗ[15] ਰਿਦੇ ਬਿਗਸਾਨਾ। ਸੋ ਖੁਨਵਾਇ[16] ਤਹਾਂ ਝਟਿਤੀ[17] ਦਿਨ ਈਖਦ[18] ਮੈਂ ਕਰਿ ਤਯਾਰ ਸੁਜਾਨਾ[19]। ਹੈ ਅਬ ਲੌ, ਅਸ਼ਨਾਨ ਪੁਨੀਤ ਕਰੇ ਤਿਹਠਾਂ, ਤਹਿਂ ਪਾਪ ਪਰਾਨਾ[20] ॥ ੪੪ ॥ ਦੋਹਰਾ ॥ ਮੁਝਕੋ ਲਯੋ ਬੁਲਾਇ ਤਬ ਕਰਿਵਾਯੋ[21] ਇਸ਼ਨਾਨ। ਆਲਯ ਮਿਲਿ ਕਰਿ ਸਭਿਗੁਰੂ ਕੀਨੋ ਪੁਨ ਪ੍ਰਸਥਾਨ[22] ॥੪੫॥ ਸ੍ਰੈਯਾ ॥ ਦੋਇ ਮਹੂਰਤ[23] ਜਾਮਨਿ ਤੇ ਗੁਰ ਨਾਨਕ ਜੀ ਤਬ ਕੀਨ ਪਯਾਨਾ। ਸੰਗ ਚਲੇ ਸੁਖਸਾਗਰ ਕੇ ਜੁਗ, ਮੈਂ ਪੁਨਿ ਔਰ ਚਲਯੋ ਮਰਦਾਨਾ। ਚੇਤ[24], ਅਨੰਦ, ਸਤੰ[25], ਸੁਖਕੰਦ[26], ਗੁਬਿੰਦ ਮੁਕੰਦ[27] ਸਦਾ ਦੁਖ ਹਾਨਾ। ਤਾਂ ਗੁਰ ਕੇ ਪਦ ਪੰਕਜ ਊਪਰ ਜਾਤਿ

[1](ਕਿ ਕਿਵੇਂ) ਘਰ ਰਹਿਣ (ਵਿਚ ਇਨ੍ਹਾਂ ਦਾ) ਜੀ ਪਰਚ ਜਾਵੇ। [2]ਨਾਸ਼ ਕੀਤਾ। [3]ਇਕ ਸ਼ਿਕਾਰੀ ਪੰਛੀ ਦਾ ਨਾਮ ਹੈ। [4]ਝਪਟ ਮਾਰਦਾ ਹੈ। [5]ਉਠਣ ਨਹੀਂ ਦੇਂਦਾ। [6]ਰਾਤ। [7]ਪਹਿਰ। [8]ਚਾਨਣੀ ਚਮਕ ਰਹੀ। [9]ਖੂਹ। [10]ਹਲਟ। [11]ਭਾਵ, ਗੁਰੂ ਨਾਨਕ ਜੀ। [12]ਬਿਨਾਂ ਜਲ ਹੈ। [13](ਇਸ ਵੇਲੇ ਕੋਈ) ਖੂਹ ਬੀ ਨਹੀਂ ਵਗਦਾ। [14]ਜਾਣ ਲਿਆ। [15]ਤਾਲਾਬ। [16]ਖੁਦਵਾ ਕੇ। [17]ਛੇਤੀ ਹੀ। [18]ਥੋੜੇ। [19]ਚਤੁਰ (ਰਾਏ ਨੇ)। [20]ਨੱਸ ਜਾਂਦੇ ਹਨ। [21](ਮੈਂ) ਕਰਵਾਯਾ। [22]ਚਲਣਾ। [23]ਦੋਇ ਘੜੀਆਂ। [24]ਚੇਤਨ, ਚਿੱਤ। [25]ਭਾਵ, ਸਤ ਚਿਤ ਆਨੰਦ ਰੂਪ। [26]ਸੁਖਾਂ ਦੇ ਮੇਘ। [27]ਮੁਕਤੀ ਦਾਤੇ।

ਸਦੀਵ ਕਵੀ ਕੁਰਬਾਨਾ ॥ ੪੬ ॥ ਦੋਹਰਾ ॥ ਮੰਦ ਮੰਦ ਗਤਿ ਸੁੰਦਰੀ ਪਦ ਪਦਵੀ[1] ਪਰ ਪਾਇ। ਮੈਂ ਪੁਨ ਮਰਦਾਨਾ ਦੁਊ ਸਤਿਗੁਰ ਪੀਛੇ* ਜਾਇ ॥ ੪੭ ॥ ਚੌਪਈ ॥ ਹੇਤ ਭਗਤਿ ਸਰਿਤਾ[2] ਬਿਸਤਾਰਨ। ਨਾਨਕ ਰਾਇ ਜਗਤ ਨਿਸਤਾਰਨ। ਸੁਥਲ ਭਲੋ ਤਿਹ ਜੋ ਮਨ ਨੀਵਾਂ। ਜਾਂਹਿ ਕੀਰਤਨ ਨੀਰ ਸਦੀਵਾ[3] ॥ ੪੮ ॥ ਨਾਮ ਸਿਫਤ ਸੁਠ ਉਠਤਿ ਤਰੰਗਾ[4]। ਨਿਕਸਨ ਥਾਨ[5] ਜਾਸੁ ਸਤਿਸੰਗਾ। ਭ੍ਰਮ ਅੱਗਯਾਨ ਅਧਿਕ ਦ੍ਰਿਢ ਕੂਲਾ[6]। ਤਿਨਹਿੰ ਨਿਕੰਦਨ[7] ਕੋ ਅਨਕੂਲਾ ॥ ੪੯ ॥ ਖਰੇ ਬਿਟਪ ਕਲਮਲ ਕਲਿਕਾਲਾ[8]। ਮੂਲ[9] ਉਖਾਰਹਿੰ ਬੇਗ ਬਿਸਾਲਾ। ਸਤਿਗੁਰ ਸਿਖ ਜਲਜੰਤੁ[10] ਅਪਾਰਾ। ਬਿਛਰਹਿੰ ਨਹੀਂ, ਲੀਨ ਸੁਖ ਭਾਰਾ ॥੫੦॥ ਦੋਹਰਾ ॥ ਪ੍ਰੇਮ ਬੇਗ[11] ਪਰਵਾਹਿ ਤਿਹੰ, ਮਾਯਾ ਕਾਈ ਹੀਨ[12]। ਚਰਨ ਕਮਲ ਕੋ ਧਯਾਨ ਜੋ ਸੀਤਲਤਾ ਸੁਖ ਲੀਨ ॥੫੧॥ਚੌਪਈ॥ ਸਹਿਜ ਸਰੂਪ ਸਿੰਧੁ ਸਮੁਹਾਈ[13]। ਮਿਲੀ ਜਾਇ ਇਸਥਿਰਤਾ ਪਾਈ। ਜਨਮ ਮਰਨ ਕੋ ਬਹੁਰ ਨ ਫੇਰਾ। ਹ੍ਵੈ ਅਡੋਲ ਸੁਖ ਭਯੋ ਘਨੇਰਾ ॥ ੫੨ ॥ ਕਾਲ ਘਾਮ ਕੋ ਡਰ ਨਹਿੰ ਜਹਿੰਵਾ। ਸਰਿਤਾ ਸੰਗ ਪਹੁੰਚਰੋ ਤਹਿੰਵਾ। ਜਿਨ ਐਸੀ ਸਰਿਤਾ†ਬਰ ਤਯਾਗੀ। ਮ੍ਰਿਗ ਤ੍ਰਿਸ਼ਨਾ[14] ਜਗ ਭ੍ਰਮਹਿੰ ਅਭਾਗੀ ॥੫੩॥ ਸ੍ਰੀ ਨਾਨਕ ਸਰਿਤਾ ਬਿਸਤਾਰੀ।ਜਹਾਂ ਤਹਾਂ ਪਸਰੀ ਬਰਬਾਰੀ[15]। ਵਡੇ ਭਾਗ ਤੇ ਪ੍ਰਾਪਤ ਹੋਈ। ਕਵਿ ਸੰਤੋਖ ਸਿੰਘ ਸਿਮਰੇ ਸੋਈ ॥੫੪॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਤਲਵੰਡੀ ਚਲਨ' ਪ੍ਰਸੰਗ ਬਰਨਨੰ ਨਾਮ ਪੈਂਤਾਲੀਸਮੋ ਅਧਯਾਯ ॥ ੪੫ ॥

---

[1]ਰਾਹ ਤੇ। [2]ਭਗਤੀ ਰੂਪੀ ਨਦੀ। [3]ਜਿੱਥੇ ਕੀਰਤਨ ਰੂਪੀ ਜਲ ਹਮੇਸ਼ (ਵਹਿੰਦਾ) ਹੈ। [4]ਲਹਿਰਾਂ। [5]ਜਿਸਦਾ ਸੋਮਾਂ। [6]ਪੱਕੇ ਕਿਨਾਰੇ ਹਨ। [7]ਕੱਟਣ। [8]ਕਲਜੁਗ ਸਮੇਂ ਦੇ ਪਾਪ। [9]ਜੜ੍ਹਾਂ ਤੋਂ। [10]ਜਲ ਜੀਵ। [11]ਪ੍ਰੇਮ ਦੀ ਤੀਬ੍ਰਤਾ। [12]ਮਾਯਾ ਮੈਲ ਤੋਂ ਬਿਨਾਂ। [13]ਸਾਹਮਣੇ (ਅ) ਮੁਹਾਂਨੇ (ਨਦੀ ਤੇ ਸਾਗਰ ਦੇ ਸੰਗਮ ਦਾ ਥਾਂ) ਕੋਲ। [14]ਮ੍ਰਿਗ ਤ੍ਰਿਸ਼ਨਾ ਵਤ। [15]ਸ਼ੁਸ਼ਟ ਜਲ (ਵਾਲੀ ਨਦੀ)।

*ਪਾ:-ਪਾਛੇ।

†ਕਵੀ ਜੀ ਨੇ ਨਦੀ ਦੇ ਰੂਪਕ ਵਿਚ ਭਗਤੀ ਦਾ ਨਕਸ਼ਾ ਇੰਨ੍ਹਕੋ ਦਸਿਆ ਨੇ:-

ਭਗਤੀ ਰੂਪੀ ਨਦੀ ਹੈ (ਇਸ ਪਵਿੱਤ੍ਰ ਨਦੀ ਨੂੰ ਸਾਰੇ ਜਗਤ ਵਿਚ ਫੈਲਾਉਣ ਲਈ ਸਤਿਗੁਰੂ ਤੁਰੇ ਹਨ) ਇਸ ਨਦੀ ਦੇ ਵਗਣ ਦਾ ਥਾਂ ਮਨ ਨੀਵਾਂ ਹੈ, ਧੁਨੀ ਇਹ ਹੈ ਕਿ ਨੀਵੇਂ ਮਨ ਵਿਚ ਭਗਤੀ ਦਾ ਪ੍ਰਵੇਸ਼ ਹੁੰਦਾ ਹੈ, ਵਾਹਿਗੁਰੂ ਜੀ ਦੇ ਕੀਰਤਨ ਦਾ (ਅੰਮ੍ਰਿਤ) ਜਲ ਹੈ, ਨਾਮ ਦੀ ਮਹਿੰਮਾਂ ਦੀਆਂ ਲਹਿਰਾਂ ਹਨ ਸਤਿਸੰਗ ਰੂਪੀ ਮੋਸੇ ਤੋਂ

[ਬਾਕੀ ਦੇਖੋ ਟੂਕ ਅਗਲੇ ਸਫੇ ਦੇ ਹੇਠ]

੪੬. [ਚਰਣ ਮੰਗਲ। ਅੱਕ ਖੱਖੜੀਆਂ ਖੁਵਾਕੇ ਮਰਦਾਨੇ ਦੀ ਭੁਖ ਨਿਵਾਰੀ। ਕਾਵਰੂ ਦੇਸ਼]

ਦੋਹਰਾ ॥ ਸ਼੍ਰੀ ਗੁਰ ਚਰਨਨ ਧਯਾਨ ਤਰੁ ਪ੍ਰੇਮ ਨੀਰ ਤਹਿੰ ਪਾਇ।
ਕਵਿਤਾ ਕੁਸਮ ਪ੍ਰਫੁੱਲਹੀਂ ਸੁਫਲ ਅਰਥ ਸਮੁਦਾਇ ॥ ੧ ॥

ਤਰੁ=ਬ੍ਰਿੱਛ। ਕੁਸਮ=ਫੁੱਲ।
ਪ੍ਰਫੁੱਲ ਹੀਂ=ਫੁਲਾਂ ਨਾਲ ਭਰ ਜਾਂਦੇ ਹਨ।
ਸੁਫਲ=ਸੁ+ਫਲ=ਸ੍ਰੇਸ਼ਟ ਫਲ, ਸ੍ਰੇਸ਼ਟ ਫਲਾਂ ਨਾਲ ਭਰਪੂਰ ਹੋਣਾ।
ਅਰਥ=ਪਦਾਂ ਦੀ ਬ੍ਰਿਤੀ ਤੇ ਆਪਣੇ ਭਾਵ। ਕਵਿਤਾ ਦੇ ਪਦਾਂ ਵਿਚ ਜੋ ਉਚੇ ਭਾਵ ਤੇ ਅਰਥ ਭਰੇ ਜਾਂਦੇ ਹਨ, ਏਹ ਮਾਨੋਂ ਉਸਦੇ ਫੁੱਲ ਹਨ। (ਅ) ਇਸ ਕਵਿਤਾ ਦੇ ਵਿਚਾਰਨ ਵਾਲਿਆਂ ਨੂੰ ਮਨੋ ਕਾਮਨਾ ਦੀ ਪ੍ਰਾਪਤੀ ਰੂਪੀ ਫਲ ਪ੍ਰਾਪਤ ਹੋ ਸਕਦੇ ਹਨ। [ਸੰਸ:, ਅਰੁਥ।]
ਸਮੁਦਾਇ=ਬਹੁਤੇ, ਸਾਰੇ।

ਅਰਥ–ਸ਼੍ਰੀ ਗੁਰੂ ਜੀ ਦੇ ਚਰਣਾਂ ਦਾ ਧਿਆਨ ਬ੍ਰਿੱਛ (ਸਮਾਨ) ਹੈ ਉਸਨੂੰ ਪ੍ਰੇਮ (ਰੂਪੀ) ਪਾਣੀ ਪਾਈਏ (ਤਾਂ) ਕਵਿਤਾ (ਰੂਪੀ) ਫੁੱਲ ਪ੍ਰਫੁੱਲਤ ਹੁੰਦੇ ਹਨ ਤੇ ਸਾਰੇ ਅਰਥਾਂ ਦੇ ਸ੍ਰੇਸ਼ਟ ਫਲ (ਪੈਂਦੇ ਹਨ)।

ਸ਼੍ਰੀ ਬਾਲਾ ਸੰਧੁਰੁ ਵਾਚ ॥ ਭੁਜੰਗ ਪ੍ਰਯਾਤ ਛੰਦ*॥ **ਚਲੇ ਪੰਚ ਨਾਥੰ ਭਏ ਦੋਨ ਸਾਥਾ।
ਦਯਾ ਸਿੰਧ ਰੂਰੀ ਭਨੈਂ ਗਯਾਨ ਗਾਥਾ[1]। ਗਏ ਧਾਮ ਲਾਲੋ ਗੁਬਿੰਦੰ**

[1]ਗਯਾਨ ਦੀਆਂ ਗੱਲਾਂ। *ਪਾ:–ਭੁਜੰਗ ਛੰਦ ॥

[ਪਿਛਲੇ ਪੰਨੇ ਦੀ ਬਾਕੀ ਟੁਕ]

ਇਹ ਨਦੀ ਨਿੱਕਲਦੀ ਹੈ, ਭ੍ਰਮ ਤੇ ਅਗਯਾਨ ਦੁਹਾਂ ਕਿਨਾਰਿਆਂ ਦੇ ਢਾਹੁਣ ਲਈ ਸਮਰੱਥ ਹੈ, ਏਸੇ ਤਰ੍ਹਾਂ ਪਾਪਾਂ ਰੂਪੀ ਬ੍ਰਿੱਛਾਂ ਨੂੰ ਇਹ (ਨਦੀ) ਜੜ੍ਹੋਂ ਪੁਟ ਦਿੰਦੀ ਹੈ (ਅਰਥਾਤ ਪਾਪ ਵਾਸ਼ਨਾਂ ਹੀ ਦੂਰ ਕਰ ਦਿੰਦੀ ਹੈ)। ਸਤਿਗੁਰੂ ਜੀ ਦੇ ਸਿੱਖ ਜਲ ਜੀਵਾਂ ਵਾਂਗ ਇਸ ਨਦੀ ਨੂੰ ਹੀ ਆਪਣਾ ਜੀਵਨ ਸਮਝਦੇ ਹਨ, ਭਾਵ ਭਗਤੀ ਪਰਾਇਨ ਸਦਾ ਰਹਿੰਦੇ ਹਨ। ਇਸ ਨਦੀ ਦਾ ਸ਼ੁੱਧ ਪ੍ਰਵਾਹ (ਪ੍ਰੇਮ ਹੈ) ਜੋ ਮਾਇਆ ਰੂਪੀ ਜਾਲੇ ਤੋਂ ਰਹਿਤ ਹੈ। ਸਤਿਗੁਰੂ ਜੀ ਦੇ ਚਰਣਾਂ ਕਮਲਾਂ ਦਾ ਧਿਆਨ ਇਸ ਨਦੀ ਵਿਚ ਠੰਢ ਹੈ, ਇਹ ਭਗਤੀ ਰੂਪੀ ਨਦੀ ਵਾਹਿਗੁਰੂ ਰੂਪੀ ਸਮੁੰਦ੍ਰ ਤੇ ਸਨਮੁਖ ਜਾਂਦੀ ਹੈ ਤੇ ਓਸੇ ਵਿਚ (ਪਰਾ ਭਗਤੀ ਦੇ ਰੂਪ ਵਿਚ) ਲੀਨ ਹੋ ਜਾਂਦੀ ਹੈ। ਧ੍ਰੁਨੀ ਇਹ ਹੈ ਕਿ ਭਗਤ ਜਨ ਦੀ ਆਤਮਾ ਭਗਤੀ ਪ੍ਰਭਾਵ ਕਰਕੇ ਵਾਹਿਗੁਰੂ ਜੀ ਵਿੱਚ ਅਭੇਦ ਹੋਕੇ ਆਵਾਗੌਨ ਤੋਂ ਛੁੱਟ ਜਾਂਦੀ ਹੈ, ਜੋ ਇਸ ਨਦੀ ਤੇ ਪੁੱਜੇ ਹਨ ਉਨ੍ਹਾਂ ਨੂੰ ਮੌਤ ਰੂਪੀ ਧੁੱਪ ਦੀ ਤੱਪਸ਼ ਦਾ ਡਰ ਨਹੀਂ।

ਯਥਾ–'ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ' ॥

ਮੁਕੰਦਾ। ਕਰੀ ਬੰਦਨਾ[1] ਹੇਰਿ ਬਾਢਯੋ ਅਨੰਦਾ॥ ੨॥ ਡਸਾਯੋ ਪ੍ਰਥੀਕੈ ਬਸਾਏ[2] ਹੁਲਾਸੈ। ਮਨੋ ਪਾਨ ਕੀਨੋ ਅਮੀ[3] ਭੂਰ ਪਯਾਸੈ[4]। ਰਹੇ ਪੰਚ ਰੈਨਾ ਚਲੋ ਫੇਰ ਆਗੈ। ਲਏ ਨਾਮ ਜਾਂਕੋ ਵਡੇ ਪਾਪ ਭਾਗੈਂ॥੩॥ਪਦੰ ਬੰਦਿ ਲਾਲੋ ਗਯੋ ਦੂਰ ਸੰਗੀ। ਮੁਰੇ ਨਾ ਘਰੈ,ਪ੍ਰੇਮ ਭੂਰੈ ਉਮੰਗੈ। ਭਨਯੋ ਬਾਰਬਾਰੈ ਮੁਰਯੋ ਧਾਮ ਆਯੋ। ਰਿਦੈ ਮੈਂ ਗੁਰੂ ਰੂਪ ਤੈਸੈ ਬਸਾਯੋ[5] ॥੪॥ ਜਹਾਂ ਦੇਸ਼ ਮੰਤ੍ਰੈਨ[6] ਢਾਕਾ ਬੰਗਾਲਾ। ਤਹਾਂ ਕੋ ਚਲੇ ਪ੍ਰਾਕ[7] ਦੀਨੋ ਦਯਾਲਾ। ਗਤੀ ਮੰਦ-ਮੰਦੈ ਪਦੰ ਪੰਥ ਪਾਵੈਂ। ਬਸੈਂ[8] ਰੈਨ ਮਾਂਹੀ, ਚਲੇ ਦਯੋਸ[9] ਜਾਵੈਂ ॥ ੫॥ ਇਸੀ ਭਾਂਤਿ ਬੀਤੇ ਜਬੈ ਦਯੋਸ ਤੀਨੈ। ਅਹਾਰੰ ਕਿਸੂ ਥਾਨ ਲੀਨੋ ਨ ਕੀਨੈ। 'ਛੁਧਾ ਹੈ ਨ ਮੋਕੋ[10]', ਗੁਰੂ ਧੀਰ ਦੀਨੈ। ਅਨੰਦੰ ਦਿਨੰ ਰੈਨ ਸ਼ੋਕੰ ਬਿਹੀਨੈ ॥ ੬ ॥ ਦੋਹਰਾ ॥ ਛੁਧਾ ਲਗੀ, ਬਯਾਕੁਨ[11] ਭਯੋ, ਮਰਦਾਨਾ ਅਕੁਲਾਇ। ਸ਼ਮਿਤ ਹੋਤ[12] ਕਾਰਨ ਕਰਨ ਤਿਹਂ ਉਰ ਭੂਖ ਲਗਾਇ॥ ੭ ॥ ਸ੍ਰੈਯਾ ॥ ਭੂਰ ਛੁਧਾ, ਖਿਝ ਹੈ ਮਨ ਮੈਂ, ਕੁਛ ਭਾਖਤਿ ਨਾ ਮੁਖਤੇ ਮਰਦਾਨਾ। ਓਜ ਬਿਹੀਨ[13] ਸਰੀਰ ਅਧੀਰ ਭਯੋ ਸਿਥਲੰ, ਹਿਰਦੈ ਦੁਖ ਮਾਨਾ।–ਸੰਗਤਿ[14] ਕਿਉਂ ਨਿਭਹੈ ਇਨਿਕੀ, ਮੁਖ ਖਾਤ ਅਹਾਰ ਨ ਪਾਨਿ ਨ ਪਾਨਾ[15]? । ਹੌਂ ਇਹ ਭਾਂਤਿ ਮਰੌਂ ਕਿਹਂ ਥਾਨ, ਬਿਹੀਨ ਅਹਾਰ ਰਹੈਂ[16] ਉਦਿਆਨਾ[17]–॥੮॥ਸ਼੍ਰੀ ਗੁਰੂ ਜੀ ਤਿਹਂ ਅੰਤਰਿਕੀਗਤਿ[18] ਜਾਨਨਹਾਰ ਸਭੈ ਬਿਧਿ ਜਾਨਾ। ਆਨਨ ਸੋਂ ਮੁਸਕਾਵਤਿ ਮੰਦ, ਬਿਲੋਕਤਿ[19] ਦੇਤਿ ਅਨੰਦ ਕੋ ਦਾਨਾ।ਬੈਨ ਭਨੇ ਰਸ ਹਾਸ ਵਿਖੈ[20] 'ਤੁਮਰੀ ਸੁਧ ਕਯਾ? ਕਹਿਯੇ ਮਰਦਾਨਾ!–ਭੂਸ਼ਨਿ ਕੀਨ ਚਲੇ ਗਤਿ ਦੀਨ, ਹੁਤੋ ਕਮਲਾਨਨ ਸੋ ਕੁਮਲਾਨਾ[21] ॥ ੯ ॥ 'ਤੂੰ ਜਗਤੇਸ਼ੁਰ ਸ਼੍ਰੀ ਪਰਮੇਸ਼ੁਰ, ਬਯਾਪਹਿ ਭੂਖ ਪਿਆਸ ਨ ਚੋਰੀ। ਭੋਜਨ ਕੀ ਨਹਿਂ ਚਾਹਿ ਕਬੈ, ਮਗ ਸੰਗਤਿ ਕਯੋਂ ਨਿਬਹੈ ਅਬ ਤੋਰੀ ?। ਬਾਸੁਰ ਤੀਨ ਬਿਤੀਤ ਭਏ ਬਿਨ ਅੰਨ ਬਿਆਕੁਲ ਹੈ ਗਤਿ

---

[1]ਭਾਵ ਲਾਲੋ ਨੇ। [2]ਬੈਠਾਏ। [3]ਅੰਮ੍ਰਿਤ। [4]ਬਹੁਤ ਤਿਹਾਏ ਨੇ। [5]ਵਸਾ ਲਿਆ। [6]ਜਾਦੂ ਟੂਣੇ ਮੰਤ੍ਰਾਂ ਦਾ ਦੇਸ਼। [7]ਪਹਿਲੇ। [8]ਮੁਕਾਮ ਕਰਦੇ ਹਨ। [9]ਦਿਨ ਨੂੰ। [10]ਭਾਵ ਬਾਲੇ ਨੂੰ। [11]ਬਿਆਕੁਲ ਹੋਕੇ। [12]ਬਿਲਾਸ ਕਰਨ ਲਈ ਗੁਰੂ ਜੀ ਨੇ। [13]ਬਲ ਹੀਨ। [14]ਸਾਥ। [15]ਪਾਣੀ ਬੀ ਨਹੀਂ ਪੀਂਦੇ। [16]ਰਹਿੰਦੇ ਹਨ। [17]ਬਨ ਵਿਚ। [18]ਹਾਲਤ। [19]ਦੇਖਕੇ। [20]ਹਾਸ ਰਸ, ਹਾਸੇ ਦੇ ਭਾਵ ਵਿਚ। [21]ਚੁਪ ਧਾਰੀ ਹੈ ਤੇ ਆਜਜ਼ਾਂ ਵਾਲੀ ਟੋਰ ਟੁਰਦਾ ਹੈਂ ਕਮਲ ਵਰਗਾ ਤੇਰਾ ਮੁੰਹ ਸੀ ਸੋ ਕੁਮਲਾ ਗਿਆ ਹੈ।

ਮੋਰੀ। ਅੰਤਕ ਓਕ[1] ਸਸ਼ੋਕ[2] ਅਰੋਗਹੀ ਜਾਵਹਿੰਗੇ ਮਮ ਪ੍ਰਾਨ ਅਚੋਰੀ[3]' ॥੧੦॥ ਬਿਗਸੇ ਸੁਨਿ ਬੈਨ ਗੁਰੂ ਗੁਨ ਐਨ ਦਯਾ ਜਿਹ ਨੈਨ ਰਹੀ ਛਬਿ ਛਾਈ। 'ਤੁਝਕੋ ਮ੍ਰਿਤੁ ਹੋਵਨ[4] ਦੇਹਿੰ ਨਹੀਂ,ਮਰਿ ਜਾਵਹਿ ਜੋ,ਤਬ ਲੈਹਿੰ ਜਿਵਾਈ'। ਤਹਿੰ ਆਕ[5] ਕੋ ਬੂਟ ਬਿਲੋਕਿ ਵਡੋ ਤਿਹ ਕਾਲ ਵਿਖੈ ਮੁਖ ਬਾਨੀ ਅਲਾਈ। 'ਫਲ ਲੇਹੁ ਬਿਸਾਲ ਅਚੋ[6] ਤਤਕਾਲ[7] ਅਘਾਵਹੁ[8] ਪੇਟ ਛੁਧਾ ਮਿਟ ਜਾਈ' ॥੧੧॥ ਸੋਰਠਾ॥ 'ਹਸੀ ਕਰਤਿ ਮਮ ਸਾਥ ਮਾਰਹੁ ਏਹ ਖੁਵਾਇਕੈ। ਕੈਸੇ ਖਾਵੋਂ ਨਾਥ! ਅਰਕ ਫਲਨ[9] ਮ੍ਰਿਤੁ ਕੋ ਕਰੈਂ'॥੧੨॥ ਸ੍ਰੈਯਾ॥ ਕਮਲਾਨਨ ਵਾਕ ਕਹੋ ਸਮਿਤੰ[10] 'ਤੁਮ ਖਾਵਹੁ ਖਾਇ ਸੁ ਜਾਇਂ* ਜਿਤੋ। ਪੁਨ ਲਾਲਚ ਫੇਰ ਕਰੋ ਨ ਰਿਦੇ ਨਿਜ ਰਾਖਿ ਨ ਪਾਸ, ਸੁਨੋ ਸੁਮਤੇ[11]!। ਤਵ ਪੇਟ ਛੁਧਾ ਜਿਤਨੀ ਕੁ ਅਹੈ ਭਰਿ ਲੇਹੁ ਤਿਤੀ ਤਨ ਹੋਇ ਹਿਤੇ[12]। ਨਹਿੰ ਹੋਵਹਿਗੋ ਦੁਖ[13] ਪ੍ਰਾਨਨ ਕੋ ਹਤਿ[14],ਮਾਨਹੁ ਵਾਕ,ਅਚੇਹੁ ਇਤੇ[15]॥੧੩॥ਯੌਂ ਸੁਨਿਬੈਨਿ ਮਨੇ[16] ਮਨ ਮੈਂ ਪੁਨਿਆਨਨ[17]ਖਾਤਿਅਨੰਦ ਚਿਤੇ।ਤੋਰਤ ਝੂਰਨ ਪਾਵਤਿ ਹੈ ਮੁਖ,ਖਾਵਤਿ ਸਾਦ ਸੁਧਾ[18]ਤੇ ਅਤੇ[19]।ਛੋਰਿ ਸਕੈ ਨਹਿੰ, ਪੇਟ ਭਰਾ ਬਹੁ,ਥਾਂਵ ਰਹਾ ਨਹਿੰ ਪਾਇ ਕਿਤੇ। ਪੂਰ ਲਯੋ ਗਰ-ਲੋ[20] ਉਦਰੰ,ਤ੍ਰਿਸ਼ਨਾਂ ਨ ਹਟੈ ਬਹੁ ਤੋਰਲਿਤੇ[21] ॥੧੪॥ ਲਾਲਚ ਕੋ ਕਰਿਕੈ ਫਲ ਤੋਰਿ ਕੈ ਬਾਂਧ ਸੁ ਪੱਲੇ† ਕੇ ਸੰਗ ਲਿਯੋ। ਬਾਸੁਰ ਏਕ ਅਹਾਰ[22] ਰਖਾ ਤਿਨ ਸ਼੍ਰੀ ਗੁਰ ਤੇ ਚਖਚੋਰਿ[23]ਕਿਯੋ।ਭੂਖ ਲਗੀ ਜਬਹੀ ਅਗਲੇ ਦਿਨ ਝੁਸ਼-ਨਿ ਹੀ[24] ਤਬ ਕਾਢਿ ਖਏ।ਖਾਵਤਿ ਬਯਾਕੁਲ ਹੋਇ ਗਯੋ ਮੁਖ'ਹਾਇ'ਪੁਕਾ-ਰਤਿ 'ਹਾਇ' ਕਿਯੋ[25] ॥੧੫॥ ਪਰਿਕੈ ਧਰਤੀ ਪਰਪਾਇ ਪਸਾਰ ਪੁਕਾਰਤਿ, ਆਰਤ[26]ਭਾ ਮਰਦਾਨਾ।ਕਬਿ ਪੌਢਤਿ[27]ਦਾਬਤਿ ਹੈ ਉਦਰੰ[28],ਕਬਿ ਬੈਠਤਿ

---

[1]ਜਮ ਦੇ ਘਰ। [2]ਸਹਤ ਸ਼ੋਕ ਦੇ। [3]ਪ੍ਰਤੱਖਯ। [4]ਮਰਨ। [5]ਅੱਕ। [6]ਖਾਵੋ। [7]ਹੁਣੇ ਹੀ। [8]ਰੱਜ ਜਾਓ। [9]ਅੱਕ ਦੇ ਫਲ। [10]ਮੁਸਕ੍ਰਾਉਂਦਿਆਂ [ਸੰਸਃ, ਸ਼ਿਮਤੰ]। [11]ਹੇ ਸ਼ੁਭ੍ਰਟ ਮਤਿ ਵਾਲੇ! [12]ਜਿਸ ਨਾਲ ਸਰੀਰ ਸੁਖੀ ਰਹੇ। [13]ਨਹੀਂ ਹੋਵੇਗਾ ਦੁਖ। [14]ਤੇ ਪ੍ਰਾਣਾਂ ਦਾ ਨਾਸ਼। [15]ਖ਼ਿੰਨੇ ਖਾਓ (ਜਿੰਨੇ ਮੈਂ ਕਹੇ ਹਨ,) (ਅ) ਏਥੇ ਖਾਲੇ,(ਜਿੰਨੇ ਖਾਣੇ ਹੈਨ)। [16]ਮੰਨਕੇ। [17]ਮੂੰਹ ਨਾਲ। [18]ਅੰਮ੍ਰਿਤ ਤੋਂ। [19]ਵੱਧ ਹੈ। [20]ਗਲ ਤਕ। [21]ਤੋੜ ਲੀਤੇ। [22]ਇਕ ਦਿਨ ਦੇ ਭੋਜਨ ਜੋਗੇ। [23]ਅੱਖ ਬਚਾ ਕੇ ਚੋਰੀ ਰੱਖੇ। [24]ਚੁੱਪ ਕੀਤਿਆਂ। [25]ਕਰਕੇ। [26]ਦੁਖੀ। [27]ਪੈ ਜਾਂਦਾ ਹੈ। [28] ਪੇਟ ਨੂੰ।

*ਪਾਃ—ਖਾਹਿ ਸੁ ਜਾਹਿੰ।

†ਪਾਠਾਂਤ੍ਰ—'ਬਾਂਧ ਸੋ ਪੱਲੇ' ਦੀ ਥਾਂ ਹੈ—'ਬਾਂਧ ਪ੍ਰਢਾਰ'। ਪ੍ਰਢਾਨ=ਕਪੜਾ, ਚਾਦਰ।

ਐਂਠ[1] ਅਮੈਡਤਿ ਧ੍ਯਾਨਾ[2]। ਨਿਜ ਕਾਰ[3] ਕਰੀ, ਤਰਪਾ ਕਰਿਕੈ[4] ਉਚਰੈ ਨ ਗੁਰੂ ਢਿਗ ਬੈਨ ਅਯਾਨਾ। ਉਰ ਭੂਰ ਬਿਸੂਰਤਿ ਬਯਾਕੁਲ ਹੋਵਤਿ ਯੌਂ ਦੁਖ ਪਾਇ ਪਰਯੋ ਤਿਹਂ ਥਾਨਾ ॥ ੧੬ ॥ ਸਿੱਖਨ ਕੇ ਸੁਖਦਾ ਚਖਿ[5] ਦੇਖਿ ਦੁਖਾਤੁਰ ਹੈ ਬਪੁਖੰ[6] ਮਰਦਾਨਾ। ਆਨਨ ਤੇ ਸਮਿਤਾ[7] ਕਰੁਨਾਨਿਧਿ ਤਾਂਹਿ ਕੇ ਸੰਗ ਸੁ ਵਾਕ ਬਖਾਨਾ।'ਲਾਲਚ ਕੋ ਕਰਿ ਪਾਸ ਰਖੇ ਤੁਹਿ, ਬੂਝ ਨ ਮੋਹਿ ਲਿਯੋ ਤਿਹਂ ਥਾਨਾ। ਤੈਂ ਦੁਖ ਪਾਵਤਿ ਹੋ ਇਤਨੋ, ਮੁਝ ਬੂਝਹਿਂ[8] ਜੋ,ਨਹਿਂ ਦੂਖ ਸੁਜਾਨਾ[9]!' ॥੧੭॥–ਜਾਨਿ ਸਤੋਖ ਲਈ ਮਮ ਜੋ ਕਰਿ–ਯੌਂ ਹਿਰਦੇ ਲਖਿ[10] ਬੈਨ ਉਚਾਰੇ। 'ਹੌਂ ਅਨਜਾਨਪਨਾ ਮਨ ਮਾਨ[11], ਨ ਚੀਨਤਿ ਭੇਦ ਚਰਿੱਤ੍ਰ ਤੁਮਾਰੇ। ਪੂਰਬ[12] ਸੋ[13] ਲਖਿ ਖਾਇ ਲਏ, ਜਿਨ ਖਾਵਤਿ ਦੇਹਿ ਭਈ ਦੁਖਿਯਾਰੇ। ਤੋਰਿ[14]*ਰਖੇ ਤੁਮ ਚੋਰੀ[15] ਦੁਰਾਇਕੈ[16] ਹੇਤ ਛੁਧਾ ਇਕ ਦਯੋਸ ਅਹਾਰੇ'॥੧੮॥ਔਰ ਖਰੋ ਭਹਿਂ ਠੌਰ ਵਿਖੈ ਅਰਕੈ[17] ਫਲ ਫੂਲਨ ਸੋਂ ਗੁਰੂ ਚੀਨੋ[18]। ਤੋਰਤਿ ਭੇ ਫਲ ਆਪਨ ਹਾਥਨ ਪੀਰ ਮਿਟਾਵਨ ਕੋ ਤਿਹਂ ਦੀਨੋ। ਪਾਵਤਿ† ਹੀ ਮੁਖ,ਭਾ ਬਪੁਖੰ[19] ਸੁਖ,ਧੈ ਦੁਖ ਤੇ[20],ਹਰਖਜੋ ਲਖਿ ਲੀਨੋ। ਬੰਦ ਉਭੈ ਕਰ, ਭਾਖ ਬਿਨੈ ਬਰ, ਬੰਦਨ ਕੋ ਕਰਿ, ਹੋਤਿ ਅਧੀਨੋ[21] ॥ ੧੯ ॥ ਯਾ ਬਿਧਿ ਸੋਂ ਕਰਿ ਅੱਗ੍ਰ ਚਲੇ ਗੁਰ ਹਾਸ ਬਿਲਾਸ ਕੇ ਵਾਕ ਉਚਾਰੈਂ। ਮਾਰਗ ਜਾਤਿ[22],ਉਭੈ ਪਸ਼ਚਾਤ[23],ਸੁਨੈਂ ਸ਼ੁਭ ਬਾਤ ਸੰਦੇਹ ਨਿਵਾਰੈਂ। ਮੰਦਹਿ ਮੰਦ ਚਲੈਂ ਗਤਿ[24] ਪੰਧ[25] ਅਨੰਦ ਭਏ ਪੁਰਿ ਗ੍ਰਾਮ ਨਿਹਾਰੈਂ। ਗਾਉਂ ਬਸੈਂ ਨਿਸਿ, ਬਾਸੁਰ ਮੈਂ ਚਲਿ, ਦੇ ਉਪਦੇਸ਼ ਕਿਤੇ ਨਰ ਤਾਰੈਂ ॥ ੨੦॥ ਕਾਵਰੂ‡ ਦੇਸ਼ ਕਿਯੋ ਪਰਵੇਸ਼, ਭਲੇ ਦਰਵੇਸ਼,

---

[1]ਆਕੜ ਕੇ। [2]ਨੱਕ ਚੜ੍ਹਾਉਂਦਾ ਹੈ। [3]ਅਪਨੀ (ਚੋਰੀ ਵਾਲੀ) ਕਾਰ। [4]ਸ਼ਰਮ ਦੇ ਮਾਰੇ। [5]ਨੇਤ੍ਰੀਂ। [6]ਸਰੀਰ। [7]ਮੁਸਕ੍ਰਾਕੇ। [8]ਜੇ ਪੁਛ ਲੈਂਦੇ। [9]ਦੁਖ ਨਾਂ ਹੁੰਦਾ, ਹੇ ਸੁਜਾਨ। [10]ਮਰਦਾਨੇ ਨੇ ਲਖਕੇ ਕਿ ਜੋ ਚੋਰੀ ਮੈਂ ਕੀਤੀ ਇਨ੍ਹਾਂ ਨੇ ਜਾਣ ਲਈ ਹੈ [ਸੰਸਃ, ਸ੍ਤੇਯ=ਚੋਰੀ]। [11]ਮਨ ਵਿਖੇ ਮੰਨਿਆਂ। [12]ਪਹਿਲੇ। [13]ਵਰਗੀ। [14]ਤੋੜ। [15]ਤੁਹਾਥੋਂ ਚੋਰੀ ਰਖੇ। [16]ਛਪਾਇਕੇ। [17]ਅੱਕ। [18]ਦੇਖਿਆ। [19]ਸਰੀਰ। [20]ਦੁਖ ਦੂਰ ਹੋ ਜਾਣ ਤੇ। [21]ਨਿੰਮ੍ਰਤਾ ਕਰਦਾ ਹੈ। [22]ਭਾਵ ਗੁਰੂ ਜੀ। [23]ਭਾਵ ਅਸੀਂ ਦੋਵੇਂ ਪਿੱਛੇ ਪਿੱਛੇ ਜਾਂਦੇ ਸਾਂ। [24]ਚਾਲ। [25]ਰਸਤੇ ਵਿਚ।

*ਪਾਠਾਂਤ੍ਰ:–ਤੀਰ=ਕੋਲ। †ਪਾ:–ਖਾਵਤ।

‡ਕਾਮਰੂਪ, ਆਸਾਮ ਦੇਸ਼ ਵਿਚ ਹੈ।

ਕੋ ਬੇਸ[1] ਬਨਾਏ। ਮੰਤ੍ਰਨ ਜੰਤ੍ਰਨ ਤੰਤ੍ਰਨ ਕੀ ਨਿਧਿ ਜੋਰ ਸੀਮੰਤਨਿ[2]* ਕੋ ਜਿਹ ਥਾਏ। ਆਇ ਗਯੋ ਢਿਗ ਹੀ ਨਗਰਾ, ਗੁਰੁ ਬੈਸ ਗਏ ਤਰੁ ਕੀ ਇਕ[3] ਛਾਏ। ਬੀਤ ਮਹੂਰਤ ਏਕ ਗਯੋ ਮਰਦਾਨੇ ਤਬੈ ਮੁਖ ਵਾਕ ਅਲਾਏ ॥੨੧॥ 'ਹੇ ਪ੍ਰਭੁ ਜੀ' ਇਹ ਸੁੰਦਰ ਦੇਸ਼ ਤਰੋਵਰ ਭਾਂਤਿ ਅਨੇਕ ਖਰੇ। ਪੁੰਗ, ਤੰਬੂਲਨ[4], ਤਾਲ, ਤਮਾਲ, ਬਿਸਾਲ ਭਲੇ ਦਲ ਸੋਹੈਂ ਹਰੇ[5]। ਸਾਖ ਝੁਕੀ ਫਲ ਪੀਨਨ[6] ਸੋਂ, ਕਦਲੀ[7] ਕੇ ਬਗੀਚਨ ਬ੍ਰਿੰਦ ਜਰੇ[8]। ਜੋ ਨਰ ਨਾਰਿ ਸਰੀਰ ਮੈਂ ਚੀਰਨ[9] ਆਨ ਹੀ ਰੀਤਿ ਸੋਂ ਤਾਂਹਿ ਧਰੇ[10] ॥੨੨॥ ਆਯਸੁ ਦੇਵਹੁ ਜਾਵਹੁਂ ਮੈਂ ਪੁਨਿ ਹੋਰਿ ਅਹਾਰ ਕਰੋਂ ਕਿਹੁ ਥਾਨਾ। ਭੂਰ ਛੁਧਾ ਮੁਝ ਲਾਗ ਰਹੀ ਨਹਿਂ ਕੂਰ ਕਹੋਂ ਤੁਮਰੇ ਅਗੁਵਾਨਾ[11]। ਸ਼੍ਰੀ ਮੁਖਵਾਕ ਕਹੇ ਤਿਹਂ ਸੋਂ 'ਨਹਿਂ ਜਾਵਹੁ ਯਾ ਪੁਰਿ ਮੈਂ ਮਰਦਾਨਾ'!। ਜਾਨਿ ਰਿਦੇ ਦੁਖਦਾਨ[12] ਸਥਾਨ ਨ ਲਾਯਕ ਜਾਨਿ ਕੇ, ਮਾਨ ਸੁਜਾਨਾ[13] ॥ ੨੩ ॥ 'ਪੁਰਿ ਤੈ ਬਰਜੋ[14] ਡਰ ਦੇ ਉਰ ਕੋ[15] ਮੁਝ, ਨਾ ਬਰ[16] ਆਪ ਕਹੂੰ ਕਛੁ ਖ੍ਵਾਹਾ[17]। ਕਰ ਆਇ ਅਹਾਰ ਨ ਹੋ ਕਰੁਨਾਕਰ! ਕਯੋਂ ਕਰਿ ਬਾਹਰ[18] ਮੈਂ[19] ਨਿਰਬਾਹਾ[20]। ਬਿਨ ਭੋਜਨ ਤੇ ਤਨ ਹਾਨਿ[21] ਬਨੈ, ਹਠ ਕੌ ਲਗਹੌਂ ਕਰਿਹੌਂ ਮਨਮਾਂਹਾ? ਅਬ ਦੇਹੁ ਰਜਾਇ ਕੋ ਜਾਇ ਕੈ ਜਾਇ ਕੋ[22] ਖਾਇ ਅਘਾਇ ਅਵੋਂ ਤੁਮ ਪਾਹਾ[23]†]॥੨੪॥ ਨਾਨਕ ‡ਤਾਂ[24] ਮਨ ਕੀ ਮਨਜਾਨਿ[25] ਸੁ ਆਨਨ ਬੈਨ ਭਨੇ ਮੁਸਕਾਨੇ। 'ਧੀਰ ਸਰੀਰ ਧਰੈਂ ਨਹਿਂ ਤੂੰ ਪੁਰਿ ਮੈਂ ਬਰ[26] ਹੋਰਹੁ ਜਾ ਮਰਦਾਨੇ। ਤੋ ਉਰ ਹੇਰਨ ਚਾਹਿ ਰਹੈ ਨਹਿਂ ਖਾਹੁ ਅਹਾਰ ਅਹੈ ਲਲਚਾਨੇ'। ਸ਼ੋਨਨ ਯੌਂ ਸੁਨਿ ਕੀਨਿ ਪਯਾਨ, ਅਜਾਨ[27]

---

[1]ਭੇਸ। [2]ਇਸਤ੍ਰੀਆਂ ਦਾ [ਸੰਸ:, ਸੀਮੰਤਿਨੀ=ਇਸਤ੍ਰੀ। ਫਾ:, ਸੀਮੀਂ ਤਨ]। [3]ਇਕ ਬ੍ਰਿੱਛ ਦੀ। [4]ਪੁੰਗ=ਸੁਪਾਰੀ। ਤੰਬੂਲ=ਪਾਨ। [5]ਸਾਵੇ। [6]ਮੋਟੇ। [7]ਕੇਲੇ। [8]ਬਹੁਤ ਲਗੇ ਹਨ। [9]ਬਸਤ੍ਰ। [10]ਹੋਰ ਹੀ ਰੀਤ ਦੇ ਪਾਏ ਹੋਏ ਹਨ। [11]ਅੱਗੇ। [12]ਦੁਖਦਾਈ। [13]ਹੋ ਸੁਜਾਨ ਤੂੰ ਮੰਨ। [14]ਸ਼ਹਿਰ ਜਾਣ ਤੋਂ (ਮੈਨੂੰ) ਰੋਕਦੇ ਹੋ। [15]ਦਿਲ ਵਿਚ ਭੈ ਦੇਕੇ। [16]ਵੜਕੇ। [17]ਨਾ ਆਪ (ਸ਼ਹਿਰ) ਵੜਕੇ ਕਿਤੋਂ ਕੁਛ ਖਾਂਦੇ ਹੋ। [18]ਜੰਗਲ ਵਿਚ। [19]ਮੇਰਾ। [20]ਨਿਰਬਾਹ ਹੋਵੇ। [21]ਨਾਸ਼। [22]ਕਿਸੇਂ ਥਾਵੇਂ ਜਾਕੇ। [23]ਪਾਸ। [24]ਤਿਸਦੇ। [25]ਅਪਣੇ ਮਨ ਵਿਖੇ ਜਾਣਕੇ। [26]ਵੜਕੇ। [27]ਅਜਾਨ ਨੇ।

*ਪਾਠਾਂਤ੍ਰ—ਸ਼੍ਰੀ ਮੰਤ੍ਰਨ=ਸ਼੍ਰੀ ਦੇਵੀ ਦੀ ਉਧਰ ਪੂਜਾ ਹੁੰਦੀ ਸੀ।

†ਪਾ:—'ਅਬ ਦੇਹੁ ਰਜਾਇ ਕੋ ਜਾਇ ਕੈ ਖਾਇ ਅਘਾਇ ਅਵੋਂ ਤੁਮ ਪਾਹਾ'—

‡ਕਿਤੇ—ਗੁਰ ਨਾਨਕ—ਪਾਠ ਭੀ ਹੈ।

ਨ ਜਾਨੀ ਜੁ ਬੈਨ ਬਖਾਨੇ ॥੨੫॥ਪੁਰਿ ਮੈਂ ਬਰਿਕੈ[1] ਉਰਮੈਂ ਹਰਖਾ ਬਰ[2], ਹੇਰਤਿ ਨਾਰਿਨ ਰੂਪ ਅਪਾਰੈ[3]। ਤਰੁ ਪਾਤਰ ਮੂਲ ਉਖਾਰਨ ਕੋ[4] ਕਰਨੀ ਸੀ[5] ਅਹੈਂ ਬਿਭਚਾਰ ਬਿਹਾਰੈ[6]। ਸਿਰ ਬਾਰ[7] ਸਵਾਰਿ ਕੈ ਅੰਜਨ[8] ਡਾਰਿ, ਸ਼ਿੰਗਾਰ ਸੁਧਾਰਿ, ਕਟਾਛ[9] ਨਿਹਾਰੈਂ। ਨਰ ਜੋ ਪਰਦੇਸੀ ਕਰੈ ਪਰਵੇਸ਼ ਬਸੀ ਕਰਿ ਲੇਤਿ ਹੈਂ[10] ਮੰਤ੍ਰ ਉਚਾਰੈ ॥੨੬॥ ਦੋਹਰਾ ॥ ਰਮਤ[11] ਪੁਰਖ ਸੋਂ ਥਕਤਿ ਨਹਿਂ ਅਸ ਕੁਲਟਾ[12] ਤਹਿਂ ਨਾਰ। ਪਤਿ ਕੋ ਰਾਖਹਿਂ ਸਬਸਿ[13] ਕਰਿ ਆਪ ਕਰੈਂ ਬਿਭਚਾਰ[14] ॥੨੭॥ਕਵਿੱਤ॥ਜਬੈ ਮਰਦਾਨਾ ਪੁਰਿ ਮੱਧਮੈਂ ਪਧਾਨਾ ਤਬ ਗਯੋ ਏਕ ਥਾਨ ਹਿਤ ਲੇਨਿ ਕੇ ਅਹਾਰਿਆ[15]। ਬੈਸੀ ਚਾਰੁ[16] ਨਾਰਿ, ਚਾਰੁ ਨੈਨ ਸੋਂ ਨਿਹਾਰਿ ਇਸ[17], ਬਚਨ ਪਰਸਪਰ ਬਿਬਿਧ[18] ਉਚਾਰਿਆ। ਏਕ ਕਹੈ 'ਮੋਰੋ ਇਹ', ਦੂਜੀ ਕਹੈ 'ਮੀਤ ਮੋਹਿ[19] ਭੀਜੀ ਕਹੈ 'ਪੂਰਬ[20]ਮੈਂ ਤੁਮ ਤੇ ਨਿਹਾਰਿਆ'। ਚੌਥੀ ਉਠਿ ਭਾਤਕਾਲ ਤੰਤੁ[21] ਗੋਰਿ[22] ਗ੍ਰੀਵ[23] ਮਾਂਹਿ, ਲੀਨੋ ਕਰਿ ਮੇਢਾ[24], ਦਾਮ ਦੀਨ ਗਰ ਡਾਰਿਆ[25] ॥੨੮॥ ਸ੍ਰੈਯਾ ॥ ਮਾਨਵ ਦੇਹ[26] ਗਈ ਪਲਟੀ ਤਬ ਏਂਢਕ* ਰੂਪ ਸੁ ਦੀਸਨ ਲਾਗਾ[27]।ਗ੍ਰੀਵ ਮੈਂ ਗੋਰਿ ਕੈ ਦਾਮਨਿ ਬੰਧਨ[28]ਬਾਂਧ ਦਯੋ[29]ਕਿਲਕੀ[30]ਜਿਨ ਭਾਗਾ[31]। ਰੂਪਹਿਂ ਤੇ ਸੁ ਕੁਰੂਪ ਭਯੋ ਪੁਨ ਮਾਰਤਿ ਨਾਸਨ ਸੋਂ ਫੁਰਝਾਗਾ[32]। ਜਾਨਤਿ ਹੈ ਮਨਮੈਂ ਸਭਿਹੀ ਸੁਧ ਜੋਰ ਚਲੈ ਨਹਿਂ ਬੰਧ ਜਿ ਭਯਾਗਾ[33] ॥੨੯॥ ਭੂਰਥਿ ਸੂਰਤ ਹੈ ਉਰ ਮੈਂ--ਤਿਯ ਧੂਰਤ[34] ਕੀਨ ਮੋਬੋਂ ਅਨਜਾਨਾ†।ਨਾਨਕ

[1]ਵੜਕੇ। [2]ਸ਼੍ਰੇਸ਼ਟ (ਮਰਦਾਨਾ)। [3](ਮਰਦਾਨਾ ਕੀ) ਦੇਖਦਾ ਹੈ ਕਿ (ਉਸ ਸ਼ਹਿਰ ਵਿਚ) ਸੁਹਣੀਆਂ ਰੂਪਵਾਨ ਨਾਰੀਆਂ ਅਪਾਰ ਹਨ। [4]ਜੋ (ਕਰਨੀ ਦੇ) ਇੱਛ ਨੂੰ ਪਤੇ ਜੜ੍ਹ (ਸਮੇਤ) ਉਖੇੜਨ ਨੂੰ। [5]ਹਥਣੀ ਵਤ ਹਨ,—ਕਰਨੀ—ਸ਼ਲੋਕ ਹੈ, ਸ਼ੁਭ ਕਰਨੀ ਰੂਪੀ ਬ੍ਰਿੱਛ ਨੂੰ, ਕਰਨੀ= ਹਥਣੀ ਵਤ। [6]ਵਿਹਾਰ ਹੈ ਜਿਨ੍ਹਾਂ ਦਾ। [7]ਸਿਰ ਦੇ ਵਾਲ। [8]ਸੁਰਮਾ। [9]ਮਟੱਕੇ ਨਾਲ। [10]ਵੱਸ ਕਰ ਲੈਂਦੀਆਂ ਹਨ। [11]ਰਮਦੀਆਂ। [12]ਭੈੜੀਆਂ ਔਸੀਆਂ ਹਨ। [13]ਆਪਣੇ ਵੱਸ ਵਿੱਚ, ਸ੍ਵਬਸ। [14]ਭੈੜੇ ਕੰਮ। [15]ਭੋਜਨ। [16]ਸੁੰਦਰ। [17]ਇਸ (ਮਰਦਾਨੇ ਨੂੰ)। [18]ਕਈ ਪ੍ਰਕਾਰ ਦੇ। [19]ਮੇਰਾ। [20]ਤੇਰੇ ਤੋਂ ਪਹਿਲਾਂ। [21]ਧਾਗਾ। [22]ਪਾਕੇ। [23]ਗਿੱਚੀ। [24]ਛੱਤ੍ਰਾ। [25]ਤੇ ਰੱਸੀ ਗਲ ਵਿੱਚ ਪਾ ਦਿੱਤੀ। [26]ਮਨੁਖਾ ਦੇਹ। [27]ਛੱਤ੍ਰਾ ਰੂਪ (ਮਰਦਾਨੇ ਨੂੰ ਆਪਣਾ ਆਪ) ਦਿੱਸਣ ਲਗ ਪਿਆ। [28]ਰੱਸੀ ਦਾ ਬੰਨਣ। [29]ਬੰਨ੍ਹ ਦਿੱਤਾ। [30]ਕਿੱਲੇ ਨਾਲ। [31]ਮਤਾਂ ਭੱਜ ਨ ਜਾਏ। [32]ਫ਼ੁਰਾਟੇ। [33]ਬੰਨ੍ਹ ਜੋ ਛੱਡਿਆ ਹੈਸੀ (ਅ) (ਕਿਵੇਂ) ਬੰਧਨ ਜੇ ਖੁਲ੍ਹ ਸਕੇ। [34]ਮਾਯਾਵੀ ਛਲ।

*ਪਾ:—ਮੇਢੇ ਕੇ। †ਅਰਥਾਤ ਦਿਲ ਵਿੱਚ ਓਰ ਝੁਰਦਾ ਹੈ ਕਿ ਇਸਤ੍ਰੀਆਂ ਨੇ ਮੈਨੂੰ ਮੂਰਖ ਬਣਾ ਦਿੱਤਾ ਹੈ, ਮੈਂ ਅਨਜਾਣ ਸਾਂ, ਭਾਵ ਹੈ, ਇਨ੍ਹਾਂ ਦੀ ਇਸ ਜਾਦੂਗਰੀ ਤੋਂ ਮੈਂ ਅਨਜਾਣ ਸਾਂ।

ਬੈਨ ਨ ਮਾਨੇ ਮਨੀ[1] ਦੁਖ ਯਾਤੇ ਸਹਾਰਹੁ ਆਪਨੇ ਪਾਨਾ[2]। ਜੌਨ ਹਿਤੂ ਕੋ ਨ ਮਾਨਤਿ ਬੈਨ ਕੋ ਪ੍ਰਾਪਤ ਹੈ[3] ਦੁਖ ਮੋਹਿ ਸਮਾਨਾ। ਦੇਸ਼ ਨਿਕੇਤ ਕਹਾਂ ਹਮਰੋ, ਕਿਤ ਆਨਿ ਫਸਯੋ ਪਰਦੇਸ਼ ਸਥਾਨਾ ॥ ੩੦ ॥ ਕੌਨ ਬਤਾਵਹਿ ਜਾਇ ਅਬੈ ਸੁਧ, ਆਨਿ ਛੁਡਾਵਹਿਂ ਮੋ ਪ੍ਰਭੁ ਜੋਊ। ਬੋਲਨ ਕੀ ਸ਼ਕਤੀ ਨ ਰਹੀ ਮੁਖ ਬੈਨ ਪੁਕਾਰ ਕਹੋਂ ਬਿਧਿ ਕੋਊ[4]।ਕੈਸੇ ਛੁਟੋਂ–ਚਿਤ ਬੀਚ ਬਿਚਾਰਤਿ ਆਤੁਰਤਾ[5]ਉਰਧਾਰਤਿ ਏਊ[6]–।ਜਾਨਤਿ ਜੋ ਸਭਿ ਕੇ ਘਟ ਅੰਤਰ ਤੌ ਅਬ ਸ਼੍ਰੀ ਪ੍ਰਭੁ ਆਨਿ ਛੁਟੇਊ–॥੩੧॥ਦੋਹਰਾ॥ਇਹਬਿਧਿ ਉਰ ਮਹਿਂ ਧਾਰਿਕੈ ਦਹਿਦਿਸ਼ ਸੋ ਦ੍ਰਿਗਦੀਨ[7]। ਆਵਨ ਗੁਰ ਕੋ ਹੇਰਈ ਪ੍ਰੇਮ ਚਰਨ ਕੋ ਕੀਨ ॥੩੨॥ ਸ੍ਵੈਯਾ ॥ ਦੋਇ ਮਹੂਰਤ ਬੀਤ ਗਏ ਜਬ ਸ਼੍ਰੀ ਗੁਰੁ ਬੈਨ ਕਹੇ* 'ਸੁਨਿ ਬਾਲਾ। ਆਨਹਿਂ ਤਾਂਹਿ ਅਬੈ ਚਲਿਕੈ' ਉਠਿ ਠਾਂਢ ਭਏ ਸੁਖਦਾ

[1]ਗੁਰੂ ਜੀ ਦੇ ਬਚਨ ਨਾ ਮੰਨੇ ਮਨ ਵਿੱਚ। [2]ਆਪਣੇ ਹਥੀਂ। [3]ਪ੍ਰਾਪਤ ਹੁੰਦਾ ਹੈ। [4]ਕਿਸਤਰ੍ਹਾਂ। [5]ਦੁਖ। [6]ਇਸਤਰ੍ਹਾਂ। [7]ਹਰ ਪਾਸੇ ਤੱਕਿਆ। *ਪਾ:–ਭਨੇ।

[ਪਿਛਲੇ ਪੰਨੇ ਦੀ ਬਾਕੀ ਟੂਕ]

ਇਸੇ ਤੁਕ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਮਰਦਾਨਾ 'ਧੂਰਤ ਹੋ ਗਿਆ' ਸੀ। ਧੂਰਤ=ਮਾਯਕ ਛਲ ਹੇਠ ਆ ਗਿਆ ਸੀ। ਜਿਵੇਂ ਅੱਜ ਕੱਲ ਮੈਸਮਰਿਜ਼ਮ ਕਰਕੇ ਖਿਆਲ ਕਰਨ ਵਾਲਾ, ਜਿਸ ਪਰ ਜੋ ਖਯਾਲ ਕਰੇ, ਉਸ ਦੇ ਅੰਦਰ ਭਰ ਦੇਵੇ ਉਹ ਉਹੋ ਕੁਛ ਆਪ ਨੂੰ ਸਮਝਦਾ ਹੈ, ਤਿਵੇਂ ਮਰਦਾਨਾ ਆਪਣੇ ਆਪ ਨੂੰ ਮੋਢਾ ਸਮਝਣ ਲਗ ਪਿਆ ਸੀ, ਪਰ ਇਹ ਹੋਸ਼ ਸ਼ਾਸੁ ਕਿ ਮੈਂ ਮਰਦਾਨਾ ਸਾਂ; ਮੈਸਮਰਿਕ ਪ੍ਰਭਾਵ ਇਹ ਪਿਆ ਕਿ ਨਿਜ ਨੂੰ ਮੋਢੇ ਦੇ ਸਰੀਰ ਵਾਲਾ ਸਮਝਣ ਲਗ ਪਿਆ। ਇਹ ਤਮਾਸ਼ੇ ਅਕਸਰ ਲੋਕਾਂ ਨੇ ਦੇਖੇ ਹੋਣਗੇ ਕਿ ਮੈਸਮਰਿਜ਼ਮ ਹੇਠਾਂ ਲੋਕੀ ਕੌੜੀ ਸ਼ੈ ਖਾਕੇ ਮਿੱਠੀ ਕਹਿੰਦੇ ਹਨ, ਜੇ ਉਹਨਾਂ ਨੂੰ ਪਸੂ ਖਿਆਲ ਦਿੱਤਾ ਜਾਵੇ ਤਾਂ ਆਪ ਨੂੰ ਪਸ਼ੂ ਮੰਨਦੇ ਹਨ। ਜੇ ਕੁੱਤੇ ਦਾ ਖਿਆਲ ਦਿੱਤਾ ਜਾਵੇ ਤਾਂ ਭੌਂਕਣ ਲਗ ਜਾਂਦੇ ਹਨ। ਜੇ ਮੱਛੀ ਦਾ ਖਿਆਲ ਦਿੱਤਾ ਜਾਵੇ ਤਾਂ ਤਰਨ ਲਗ ਜਾਂਦੇ ਹਨ। ਏਸੇ ਕਿਸਮ ਦੀ ਕਿਸੇ ਵਿਦਯਾ ਦਾ ਸ਼ਿਕਾਰ ਮਰਦਾਨਾ ਹੋ ਗਿਆ ਜਾਪਦਾ ਹੈ। ਜਿਹੜਾ ਬਾਰ ਬਾਰ ਦੇਹ ਪਲਟਣ ਦਾ ਜ਼ਿਕਰ ਇਸ ਅਧਯਾਯ ਵਿੱਚ ਹੈ, ਉਸ ਦੀ ਮੁਰਾਦ ਬੀ ਇਹੋ ਹੈ ਕਿ ਮਰਦਾਨਾ ਆਪਣੇ ਆਪ ਨੂੰ ਸੱਚੀਂ ਮੁਚੀਂ ਮੋਢੇ ਦੀ ਦੇਹੀ ਵਾਲਾ ਹੋਗਿਆ ਸਮਝਦਾ ਤੇ ਉਹੋ ਕਰਤਬ ਕਰਦਾ ਸੀ। ਜਿਹੜੀ ਉਸ ਨੂੰ ਕੁਛ ਹੋਸ਼ ਦੀ ਬਾਕੀ ਸੀ, ਸੋ ਉਸ ਦੇ ਅਭ੍ਯਾਸੀ ਹੋਣ ਕਰਕੇ ਸੀ, ਜਿਸ ਕਰਕੇ ਉਹ ਮੂਲੋਂ ਅਸਲਾ ਨਹੀਂ ਸੀ ਭੁੱਲ ਸਕਿਆ। ਕਿਸੇ ਵਿਧੀ ਨਾਲ ਮਰਦਾਨੇ ਦਾ ਮਨ ਮਫਊਲ ਹੋ ਗਿਆ ਜਿਸ ਪਰ ਮੈਸਮਰਿਜ਼ਮ ਵਰਗੇ ਕਿਸੇ ਪ੍ਰਭਾਵ ਦਾ ਅਸਰ ਪੈ ਗਿਆ, ਇਸ ਦੇ ਵਿਸਥਾਰ ਲਈ ਦੇਖੋ 'ਗੁਰ ਨਾਨਕ ਚਮਤਕਾਰ' ਵਿੱਚ–'ਠੁਰਸ਼ਾਹ ਨਿਸਤਾਰਾ' ਨਾਮ ਵਾਲਾ ਲੇਖ।

ਤਤਕਾਲਾ। 'ਹੈ ਕਿਹੰ ਥਾਨ? ਚਲੋ ਕਿਵ[1] ਆਪ? ਬਤਾਵਹੁ' ਬੁਝੇ ਮੈਂ[2] ਐਸ ਕ੍ਰਿਪਾਲਾ*। 'ਏਂਢਕ[3] ਕੀਨ, ਭਯੋ ਮਨ ਦੀਨ, ਕੁਮੰਤ੍ਰਨ ਸੋਂ ਤਿਨ ਬੰਧਨ ਘਾਲਾ[4]' ॥੩੩॥ ਮਰਹਰੀ ਛੰਦ ॥ ਭਨਿ ਹੀ ਬਚ ਬਾਲਾ 'ਇਉਂ ਤਿਹੰ ਨਾਲਾ ਚਹਿਯੇ, ਸੁਨਹੁ ਕ੍ਰਿਪਾਲ†। ਤਬ ਤੁਮਨੈ ਹਟਕਯੋ ਮੰਨ ਨ ਅਟਕਯੋ, ਸਟਕਸੋ[5] ਪੁਰਿ ਤਤਕਾਲ। ਕੋ ਚਿਰ ਦੁਖ ਦੀਜੈ, ਮੋਖ ਨ ਕੀਜੈ[6], ਜਾਨਹਿ ਤਥ ਮਨ ਮਾਂਹਿ। ਬਹੁਰ ਨ ਬਚ ਹੋਰਹਿ ਕਹੋ ਸੁ ਲੋਰਹਿ[7], ਆਂ ਸੋ ਸੁਮੁਖੀ[8] ਭਾਂਹਿ' ॥੩੪॥ 'ਸੁਨਿਯੇ ਸ਼੍ਰੁਤ ਬਾਲਾ[9], ਬੁੱਧਿ ਬਿਸਾਲਾ! ਸੰਗ ਲਏ ਕੀ ਲਾਜ। ਬਹੁ ਭੂਖ ਸੁਭਾਊ ਧੀਰੋ ਨਸਾਊ, ਪੁਨ ਤਿਹ ਸੋਂ ਹਮ ਕਾਜ। ਸਿਮਰਨ ਮਮ ਕਰਤਾ ਅਬ ਉਰ ਡਰਤਾ, ਚਲਹੁ ਛੁਟਾਵਹਿੰ ਤਾਸ[10]। ਇਉਂ ਕਹਿ ਗੁਰੁ ਪੂਰਨ ਗਵਨੇ ਤੂਰਨ ਦੁਖ ਭੰਜਨ ਨਿਜ ਦਾਸ ॥ ੩੫॥ ਕਬਿੱਤ ॥ ਮੋਕੋ ਲੀਨੋ ਸੰਗ ਅਰਬਿੰਦ ਨੈਨ ਗਏ ਤਹਾਂ ਏਂਢਕ[11] ਕੋ ਰੂਪ ਮਰਦਾਨਾ ਜਹਾਂ ਬੈਸਿਯਾ। ਹੇਰ ਕਰਿ ਦੂਰ ਹੀ ਤੇ ਭੂਰ ਹਰਖਾਇ ਉਠਯੋ ਨਾਸਾ ਫੁਰਕਾਇ[12]‡ ਖੁਰ ਅਵਨੀ ਹਨੇਸਿਯਾ[13]। ਭਯਾਂ ਭਯਾਂ[14] ਭਨੈ ਮੁਖ ਔਤ ਨ ਚਲੈ ਹੈ ਬਸ ਦੇਖਿ ਦ੍ਰਿਗ ਬਿਗਸਤਿ[15] ਬਦਨ ਕੁਸੇਸਿਯਾ[16]। ਗਏ ਤਿਸੁ ਆਲਯ ਦਯਾਲ, ਦਰ ਠਾਂਢੇ[17] ਭਏ, ਸੁੰਦਰ ਸਰੀਰ ਚੀਰ[18] ਸਜੇ ਸ਼ੁਭ ਬੇਸਿਯਾ[19] ॥ ੩੬ ॥ ਕਾਮਨੀ ਜੋ ਕਾਮਰਤਿ ਭੋਗ ਅਭਿਲਾਖਾ ਉਰ ਹੇਰਿ ਕਰਿ[20] ਧਾਮ ਦਰ[21] ਚਾਮਲੀ[22] ਅਪਾਰ ਹੀ। ਹੁਤੀ ਚਾਰ ਬੈਠੀ ਤਹਾਂ, ਦੋਇ ਉਠਿ ਦੌਰ ਆਈ, ਤੰਤ[23] ਲੀਏ ਹਾਥ, ਮੰਤ[24] ਮੁਖ ਤੇ ਉਚਾਰਹੀ।

---

[1]ਕਿਉਂ। [2]ਮੈਂ ਪੁੱਛਿਆ। [3]ਛੱਤ੍ਰਾ। [4]ਫਾਹੀਆਂ ਵਿੱਚ ਪਾ ਦਿੱਤਾ। [5]ਚਲਾ ਗਿਆ। [6]ਛੁਡਾਓ ਨਾ। [7]ਜੋ ਕਹੋਗੇ ਓਹੀ ਕਰਨਾ ਲੋੜੇਗਾ। [8]ਅਕਲ। [9]ਕੰਨ ਦੇਕੇ ਸੁਣ। [10]ਤਿਸ ਨੂੰ। [11]ਮੇਂਢੇ ਦੇ। [12]ਫੁਰਾਟਾ ਮਾਰਕੇ। [13]ਖੁਰਾਂ ਨਾਲ ਪ੍ਰਿਥਵੀ ਨੂੰ ਪੁੱਟਣ ਲਗਾ। [14]ਭੈਂ ਭੈਂ। [15]ਨੇਤ੍ਰਾਂ ਨਾਲ ਦੇਖਕੇ ਖਿੜ ਰਿਹਾ ਹੈ। [16]ਗੁਰੂ ਜੀ ਦੇ ਕਮਲ ਮੁਖ ਨੂੰ [ਸੰਸ:,ਕੁਸ਼ੇਸ਼ਯ=ਕਮਲ]। [17]ਖੜੇ। [18]ਬਸਤਰ। [19]ਗੁਰੂ ਜੀ ਦੇ। [20]ਗੁਰੂ ਜੀ ਨੂੰ ਤੱਕਕੇ। [21]ਘਰ ਦੇ ਬੂਹੇ ਵਿੱਚੋਂ। [22]ਖੁਸ਼ ਹੋਈਆਂ। [23]ਧਾਗਾ। [24]ਮੰਤ੍ਰ। *ਪਾ:—ਦੀਨ ਦਯਾਲਾ।

†ਪੰਜ ਪੋਥੀਆਂ ਵਿੱਚ ਪਾਠ—ਕ੍ਰਿਪਾਲਾ ਤੇ=ਤਤਕਾਲਾ ਹੈ, ਪਰੰਤੂ ਮਰਹਰੀ ਛੰਦ ਦਾ ਅੰਤ ਲਘੁ ਚਾਹੀਦਾ ਹੈ। ਇਸ ਕਰਕੇ ਸ਼ੁਧ ਪਾਠ—ਕ੍ਰਿਪਾਲ ਤੇ—ਤਤਕਾਲ ਹੈ। ਇਕ ਪੁਰਾਤਨ ਲੁਮਖੇ ਵਿੱਚ ਪਾਠ— ਕ੍ਰਿਪਾਲ—ਤੇ ਤਤਕਾਲ—ਬੀ ਮਿਲਿਆ ਹੈ।

‡ਪਾਠਾਂਤ੍ਰ—ਫੁਰਰਾਏ।

ਲੋਜਨ ਨਚਾਇ, ਹਾਵ ਭਾਵ ਦਿਖਰਾਇ ਕਰਿ, ਮੁੱਖ ਮੁਸਕਾਇ ਉਰ ਹਰਖ ਸੁ ਧਾਰਿਹੀ[1]। ਮੇਰੋ ਗਰ ਤੰਤ ਜਬ ਡਾਰਨ ਲਗੀ ਹੈ ਇਕ ਭਈ ਤਤਕਾਲ[2] ਮੀਢੀ[3] ਕੁਲਟਾ ਕੁਨਾਰਿਹੀ ॥੩੭॥ ਸ੍ਵੈਯਾ ॥ ਦੂਸਰੀ ਦੌਰ ਗਈ ਦਿਸ਼ ਸ਼੍ਰੀ ਗੁਰੁ ਸੋ ਉਕਸੀ[4] ਤੰਤ[5] ਪਾਵਨ ਹੇਤੁ। ਹੋਇ ਗਈ ਸ਼ਰਮਾ[6] ਤਨ ਤੂਰਨ, ਪੂਰਨ ਕੀ ਅਵਗਯਾ ਦੁਖ ਦੇਤੁ[7]। ਔਰ ਹੁਤੀ, ਡਰ ਧਾਰਿ ਰਿਦੈ ਪਿਖਿ ਭਾਜ[8] ਬਰੀ[9] ਤਤਕਾਲ ਨਿਕੇਤੁ। ਮੋਖ[10] ਕੇ ਸੰਗ ਬਧਯੋ ਫੁਰਕੈ[11] ਬਹੁ,ਸ਼੍ਰੀ ਗੁਰੂ ਕੋ ਨਿਜ ਦੇਵਨ ਭੇਤੁ ॥ ੩੮ ॥ ਕਬਿੱਤ ॥ ਬੋਲੇ ਤਬ ਨਾਨਕ ਜੀ 'ਜਾਹੁ ਅਬ ਬਾਲਾ ਤੁਮ ਕੰਠ ਮਰਦਾਨੇ ਕੇ ਤੇ ਤੋਰ ਡਾਰੁ ਬੰਧਨਾ'। ਆਇਸੁ ਕੋ ਪਾਇ ਤਾਤਕਾਲ ਢਿਗ ਜਾਇ ਕਰਿ, ਕੰਠ ਜੇਊ ਤੰਤ ਸੋਊ ਕੀਨੋ ਹੈ ਨਿਕੰਦਨਾ[12]। ਮਾਨਵ ਕੀ ਦੇਹਿ ਭਈ ਢੋਰ ਮਰਦਾਨੋ ਹੂੰ ਕੀ ਆਇ ਗੁਰ ਪੂਰਨ ਕੋ ਕੀਨਿ ਤਬ ਬੰਦਨਾ। 'ਵਡੀ ਜੋ ਬਲਾਈ[13] ਤਿਨ ਮਾਂਹਿ ਲੀਏ ਬਿਹਰਤਿ[14], ਸੁਧੋ ਮਨ ਮੇਰੋ[15], ਹੌਂ ਸੁ ਜਾਨੋ ਛੰਦ ਬੰਦ ਨਾ[16]'॥੩੯॥ ਨਾਨਕ ਬਖਾਨਾ 'ਸੁਨਿ ਕਾਨ ਮਰਦਾਨਾ! ਨਹਿੰ ਬੈਨ ਮਮ ਮਾਨਾ, ਤੁਮ ਕਰੀ ਮਨ ਭਾਈਆ[17]'। ਭਨਤਿ ਪਰਸਪਰ ਐਸੇ ਈ ਬਚਨ ਗੁਰ ਤਾਂਹਿ ਕਾਲ ਵਿਖੇ ਕੰਤ ਅੰਗਨਾ[18] ਕੇ ਆਈਆ। ਦੌਰ ਕਰਿ ਕੂਕਰੀ ਔ ਮੀਢੀ ਗਈ ਪਤਿ ਪਾਸ,ਗੁਰੂ ਦਿਸ਼ ਹੋਇ ਬਾਰ ਬਾਰ[19] ਤਾਂ[20] ਬਤਾਈਆ। ਬੋਲਨ ਸ਼ਕਤਿ ਨਹੀਂ ਇਤ ਉਤ ਦੌਰੀ ਫਿਰੈਂ ਲਾਂਗੁਲ ਹਿਲਾਇ[21] ਫੁਰਰਾਇ[22] ਸਮਝਾਈਆ ॥ ੪੦ ॥ ਤੀਯ ਨਿਜ ਦੇਖ ਕਰਿ ਚਿੰਤ ਮੈਂ ਵਿਸ਼ੇਖ[23] ਭਏ ਜਾਨੇ-ਕਲਾਵਾਨ ਇਹ ਸੰਤ ਕੋਊ ਆਈਆ। ਟਾਮਨ[24] ਹੈ ਕੀਨੋ ਇਨ ਭਯੋ ਵਿਪਰੀਤ[25] ਸੋਊ ਕੂਕਰੀ ਔ ਮੀਢੀ ਬਨਿ ਮਨ ਦੁਖ ਪਾਈਆ। ਚਲੇ ਨਹਿੰ ਜਾਇਂ[26] ਇਸਥਿਧਿ ਕੀ ਬਨਾਇ ਅਬ,ਕੀਨੀ

---

[1]ਪ੍ਰਸੰਨਤਾ ਦਿਲ ਵਿਚ ਧਾਰਨ ਕਰਕੇ। [2]ਉਸੇ ਵੇਲੇ। [3]ਭੇਡ। [4]ਹੰਭਲਾ ਮਾਰਕੇ। [5]ਧਾਗਾ। [6]ਕੁੱਤੀ। [7]ਪੂਰਨ ਪੁਰਖਾਂ ਦੀ ਅਵੱਗਯਾ ਦੁਖ ਦੇਂਦੀ ਹੈ। [8]ਭੱਜਕੇ। [9]ਫੜੀ। [10]ਕਿੱਲੇ। [11]ਭਾਵ ਮਰਦਾਨਾ। [12]ਤੋੜ ਦਿੱਤਾ। [13]ਵਡੀਆਂ ਬਲਾਵਾਂ ਵਿੱਚ। [14]ਸੇਨੂੰ ਲਈ ਫਿਰਦੇ ਹੋ। [15]ਮੇਰਾ ਮਨ ਸਿੱਧਾ ਹੈ। [16]ਮੈਂ ਵਲ ਛਲ ਜਾਣਦਾ ਨਹੀਂ। [17]ਮਨ ਮਰਜ਼ੀ। [18]ਇਸਤ੍ਰੀਆਂ ਦੇ ਪਤੀ। [19]ਗੁਰੂ ਜੀ ਦੀ ਵਲ ਇਸ਼ਾਰੇ ਕਰਕੇ ਵਾਰ ਵਾਰ। [20]ਭਾਵ ਪਤੀਆਂ ਨੂੰ। [21]ਪੂਛਾਂ ਹਲਾਕੇ। [22]ਫੁਰਾਟੇ ਮਾਰਕੇ। [23]ਬੜੇ। [24]ਟੂਣਾ। [25]ਪੁੱਠਾ ਪਿਆ। [26]ਭਾਵ ਕਿਤੇ ਗੁਰੂ ਜੀ ਚਲੇ ਨਾ ਜਾਣ।

ਖਤਾ ਜੋਊ ਲੀਹਿੰ ਯਾਤੇ ਬਖਸ਼ਾਈਆ–। ਦੌਰ ਦੋਨੋਂ ਮੇਰੇਈ[1] ਚਰਨ ਗਹੇ ਆਨਿ ਕਹਿ ਭਏ ਮਨ ਦੀਨ ਕੀਨੀ ਬੇਨਤੀ ਵਡਾਈਆ॥੪੧॥ ਬਾਨੀ ਮੈਂ ਬਖਾਨੀ 'ਜਾਹੁ ਤਾਂਹਿ ਪਾਸ ਬੰਦ ਪਾਨੀ[2], ਬਖਸ਼ਨ ਹਾਰ ਸੋਊ ਖਤਾ ਕੀਨੀ ਜਾਂਹਿਕੀ'। ਧਾਇ ਕਰਿ ਪਾਇੰ ਗਹੇ ਜਾਇ ਗੁਰੂ ਨਾਨਕ ਕੇ 'ਦੂਰ ਅਬ ਕੀਜੈ ਰਿਸ[3] ਕੀਨੀ ਜੋ ਗੁਨਾਹਿ ਕੀ।ਜੋਖਤਾ[4] ਕੁਚੀਲ[5], ਨਹਿੰ ਜਾਨਤਿ ਹੈਂ ਸੰਤ ਸ਼ੀਲ[6],ਭੂਲੀ ਮਤ ਸਦਾ ਜਿਨ ਕਾਮ ਕੋਗ ਚਾਹਿਕੀ। ਕਰਮ ਕਮਾਯੋ ਜਸ ਪਾਯੋ ਫਲ ਇਨੈ ਤਸ[7], ਸਾਧ ਉਪਕਾਰੀ ਹੋਤਿ ਇੱਛਾ ਨਹਿੰ ਕਾਹਿ ਕੀ॥੪੨॥ਸ੍ਰੈਯਾ॥ ਮੰਦ ਮਤੀ ਮਨ ਮੂਰਖ ਏ ਜਿਨ ਸੰਤਨ ਸੋਂ ਉਠ ਟਾਮਨ ਕੀਨਾ।ਠੌਰ ਕੁਠੌਰ ਨ ਜਾਨਤਿ ਹੈਂ ਨਿਤ ਆਤੁਰ ਕਾਮ ਤੇ ਹੋਤਿ ਅਧੀਨਾ। ਆਪ ਕਰੋ ਕਰੁਨਾ ਕਰੁਨਾਕਰ ! ਤੋ ਸ਼ਰਨਾ ਪਰਨਾ ਹਮ ਲੀਨਾ। ਮਾਨ ਵੋ ਦੋਹਿ ਕਰੋ ਇਨਕੀ ਬਖਸ਼ੋ ਅਪਰਾਧ ਤੁਮੇ ਪ੍ਰਭੁ ਚੀਨਾ[8]॥ ੪੩ ॥ ਗੁਰ ਨਾਨਕ ਆਨਨ ਬੈਨ ਭਨੈਂ'ਗੁਰ ਸਿਖੀ ਮਨਜ਼ੂਰ[9] ਕਰੋ ਮਨ ਮਾਂਹੀ। ਧੂਮ-ਸਾਲ ਕਰੋ, ਹਰਿਨਾਮ ਰਰੋ[10], ਉਰ ਭਾਉ ਧਰੋ, ਹਰਿ ਕੈ ਕ੍ਰਿਤ ਯਾਹੀ[11]। ਸਿਖ ਸੰਤਨ ਸੇਵਹੁ ਹੋਇ ਭਲੋ ਤੁਮ, ਗ੍ਰੀਵ[12]ਪਰੈ ਨਹਿੰ ਅੰਤਕ[13] ਫਾਹੀ'। ਸੁਨਿ ਦੀਨ ਭਏ ਭਨਿਹੀ ਮੁਖ ਤੇ 'ਤੁਮਰੇ ਅਨੁਸਾਰ ਬਿਨਾ ਹਮ ਨਾਂਹੀ'॥ ੪੪॥ ਕਬਿੱਤ ॥ 'ਨਾਰਿ[14] ਦੁਰਾਚਾਰ[15] ਬਿਭੁਚਾਰਨ ਕੀ ਚਾਲ ਜਿਹ, ਸੋ ਤੋ ਦੁਖ ਦੈਨ ਹੂੰ ਕੋ ਜੋਗ ਮਨ ਜਾਨਿਯੇ। ਭਏ ਹੋ ਅਧੀਨ ਪੁਨ ਬੇਨਤੀ ਸੋ ਕੀਨ ਤੁਮ, ਯਾਂਤੇ ਹੋਇੰ ਨਾਰ ਤਨ ਇਨਕੋ ਪ੍ਰਮਾਨਿਯੇ'। ਐਸੇ ਹੀ ਭਨਤਿ[16] ਭਈ ਦੇਹ ਤਿਨ ਪੂਰਬ ਸੀ, ਹੇਰਿ ਗੁਰ ਰੂਪ ਪੁਨ ਮਨ ਪਛੁਤਾ-ਨਿਯੇ। ਕਰੁਨਾ ਕੇ ਐਨ ਰਹੇ ਤਹਾਂ ਭਈ ਰੈਨ ਜਬ ਕੀਨੀ ਸੁਖ ਸੈਨ, ਜਾਂਕੋ ਭੈ ਨ ਕਿਤ ਥਾਨਿਯੇ॥੪੫॥ਸ੍ਰੈਯਾ॥ ਭੁਨਸਾਰ[17] ਭਈ ਧੁਨ ਕੰਬੁ[18]* ਕਈ, ਨਿਸ[19] ਨਾਸ[20] ਗਈ ਸੁਖ ਸਾਗਰ ਜਾਗੇ। ਮਿਲ ਮਾਨਵ ਜਾਨਵ[21]

---

[1]ਭਾਵ ਬਾਲਾ ਜੀ ਦੇ। [2]ਹੱਥ ਜੋੜਕੇ। [3]ਗੁੱਸਾ। [4]ਇਸਤ੍ਰੀਆਂ। [5]ਕੁਚੀਲ ਹਨ। [6]ਸੁਭਾਉ ਨੂੰ। [7]ਤੈਸਾ। [8]ਆਪਨੂੰ ਹੀ ਅਸਾਂ ਸਵਾਮੀ ਜਾਣਿਆ ਹੈ। [9]ਕਬੂਲ। [10]ਜਪੋ। [11]ਇਹ ਕੰਮ ਛਡਕੇ। [12]ਗਲ ਵਿਚ। [13]ਯਮ ਦੀ। [14]ਇਹ ਨਾਰਾਂ। [15]ਖੋਟੀਆਂ। [16]ਗੁਰੂ ਜੀ ਦੇ ਐਉਂ ਕਹਿੰਦਿਆਂ ਹੀ। [17]ਸਵੇਰ ਹੋਈ। [18]ਸੰਖ ਨੇ। [19]ਰਾਤ। [20]ਬੀਤੀ। [21]ਜਾਣਕੇ।

*ਪਾਠਾਂਤ੍ਰ:–ਕੁੰਤ=ਕੁਕੜ। ਕੁਕੂਟ ਦਾ ਅਪਿਭ੍ਰੰਸ਼।

ਭੈਵਹਿ ਕੋ ਤਿਨ ਆਨਵ[1] ਭੇਟ ਰਿਦੇ ਅਨੁਰਾਗੇ*। ਪਗ ਪਾਹੁਲ ਦੀਨਿ ਕ੍ਰਿਤਾਰਥ ਕੀਨਿ, ਭਏ ਅਘ ਹੀਨ ਵਡੇ ਵਡਭਾਗੇ। ਧੂਮਸਾਲ ਬਿਸਾਲ ਰਚੀ[2] ਤਿਹਂ ਕਾਲ ਦਯਾਲ† ਕੀ ਕੀਰਤਿ ਮੈਂ ਮਤਿ ਪਾਗੇ[3]॥ ੪੬॥ ਦਿਨ ਪੰਚ ਰਹੇ ਅਘ ਓਘ ਦਹੇ, ਪੁਨ ਬੈਨ ਕਹੇ 'ਹਮ ਜਾਹਿਂ ਅਗਾਰੀ'। ਕਰ ਜੋਰਿ ਪ੍ਰਮਾਨ[4] ਬਿਨੈਂ ਯੌਂ ਬਖਾਨ 'ਭਈ ਇਹ ਥਾਨ ਮਯਾ ਸੁ ਤੁਮਾਰੀ। ਮਤਿਮੰਦਨ ਕੋ ਗਤਿ ਪੰਥ‡ ਦਯੋ, ਸੁਖ ਕੰਦ,ਗੁਬਿੰਦ,ਮੁਕੰਦ,ਉਦਾਰੀ!। ਇਹ ਠੌਰ ਰਹੋ ਦਿਨ ਔਰ ਕਛੂ ਸਿਰਮੌਰ ਤੁਹੀਂ ਜਗ ਮੈਂ ਗਤਿਕਾਰੀ[5]॥ ੪੭॥ ਸ੍ਰੈਯਾ॥ 'ਨਿਤ ਵਾਹਿਗੁਰੂ ਮੁਖ ਨਾਮ ਜਪੋ ਅਰਦਾਸ ਤਿਹਾਵਲ[6] ਕੀ ਕਰਿਯੇ। ਮਨਕਾਮਨਾ ਪੂਰਨ ਹੋਵਹਿਂਗੀ ਹਰਿ ਕੀਰਤਿ ਪ੍ਰੀਤਿ ਰਿਦੇ ਧਰਿਯੇ। ਸਤਿ ਸੰਗਤ ਸੋਂ ਮਿਲਿ ਕਾਲ ਬਿਤਾਵਹੁ ਮੈਲ ਅਮੰਗਲ[7]§ ਕੀ ਹਰਿਯੇ[8]। ਇਹ ਭਾਂਤਿ ਦਯੋ ਉਪਦੇਸ਼ ਤਿਨੈ ਪੁਨ ਆਪ ਚਲੇ ਪਿਖ ਜਾਂ ਭਰਿਯੇ[9]॥੪੮॥ ਦੋਹਰਾ॥ ਅਸ ਪ੍ਰਕਾਰ ਕੀ ਸੁਮਤਿ ਦੇ ਅਨਤ[10] ਦੇਸ਼ ਜਗ-ਤੇਸ਼[11]। ਗਵਨੇ ਪੂਰਨ ਕਾਮਨਾ ਜੋ ਸ਼ਿਵਨਾਭ ਨਰੇਸ਼॥੪੯॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ਗ੍ਰੰਥੇ ਪੂਰਬਾਰਧੇ 'ਕਾਵ੍ਯੁਦੇਸ਼' ਪ੍ਰਸੰਗਬਰਨਨੰਨਾਮਛਿਤਾਲੀਸਮੋਂ ਅਧਯਾਯ ॥੪੬॥

੪੭. [ਨਖਕਾਂਤ ਮੰਗਲ। ਸੰਗਲਾਦੀਪ। ਰਾਜਾ ਸ਼ਿਵਨਾਭ]

ਦੋਹਰਾ॥ ਸ਼੍ਰੀ ਗੁਰ ਪਦ ਨਖ ਕਾਂਤਿ ਜੋ ਰੁਚਿਰ ਚੰਦ੍ਰਿਕਾ ਮਾਨ।
ਕਰਿ ਚਕੋਰ ਮਨ ਆਪਨੇ ਕਹੌਂ ਕਥਾ ਗਤਿਦਾਨ॥੧॥

ਕਾਂਤਿ=ਸੁੰਦਰਤਾ।
ਰੁਚਿਰ=ਰੁਚੀ ਉਪਜਾਉਣ ਵਾਲੀ, ਪਯਾਰੀ ਲੱਗਣ ਵਾਲੀ; ਸੁੰਦਰ।
ਚੰਦ੍ਰਿਕਾ=ਚੰਦ ਦਾ ਪ੍ਰਕਾਸ਼, ਚਾਂਦਨੀ।

ਅਰਥ—ਸ਼੍ਰੀ ਗੁਰੂ ਜੀ ਦੇ ਚਰਣਾਂ ਦੇ ਨਹੁੰਆਂ ਦੀ ਜੋ ਸੁੰਦਰਤਾ ਹੈ, ਉਹ ਮਾਨੋ ਸੁੰਦਰ ਚਾਂਦਨੀ ਹੈ, (ਮੈਂ) ਆਪਣੇ ਮਨ ਨੂੰ (ਉਸ ਦਾ) ਚਕੋਰ ਬਣਾਕੇ ਮੁਕਤੀ ਦੇਣ ਹਾਰੀ (ਯਾ, ਮੁਕਤਿ ਦਾਤੇ ਦੀ) ਕਥਾ (ਅਗੋਂ ਹੋਰ) ਵਰਣਨ ਕਰਦਾ ਹਾਂ।

[1]ਲਿਆਏ। [2]ਢਾਕੇ ਤੋਂ ਪੰਜ ਕੁ ਮੀਲ ਅਗੇ ਧਨਪੁਰ ਗਿਰਾਂ ਵਿਚ ਇਹ ਸਾਖੀ ਹੋਈ। ਗੁਰੂ ਨਾਨਕ ਜੀ ਦਾ ਦਿੱਤਾ ਬਰਛਾ ਉਨ੍ਹਾਂ ਪਾਸ ਯਾਦਗਾਰ ਹੈ। (ਦੇਖੋ ਖਾਃ ਤਵਾਃ ਪੰਨਾ ੧੭੬)। [3]ਰੰਗੇ ਗਏ। [4]ਪੁਰਸ਼ਾਂ ਨੇ। [5]ਮੁਕਤੀ ਕਰਨ ਵਾਲੇ। [6]ਕੜਾਹ ਪ੍ਰਸ਼ਾਦਿ। [7]ਦੁੱਖਾਂ ਦੀ। [8]ਜਿਸ ਨੂੰ ਤੱਕਕੇ ਤਰ ਜਾਈਏ, ਭਾਵ ਗੁਰੂ ਜੀ ਨੂੰ। [9]ਦੂਸਰੇ। [10]ਜਗਤ ਦੇ ਈਸ਼ੂਰ।

*ਪਾਃ—ਮਿਲ ਮਾਨਵ ਜਾਨਹਿਂ ਭੇਵਨ ਕੋ ਤਿਨ ਆਨਵ ਭੇਟ ਹੀਜੇ ਅਨੁਰਾਗੇ।
†ਪਾਃ—ਕ੍ਰਿਪਾਲ। ‡ਪਾਃ—ਪੰਥ। §ਪਾਃ—ਅਮੰਕਨ=ਪਾਪਾਂ ਦੀ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਅਬ* ਸ਼੍ਰੀ ਨਾਨਕ ਕੀਨ ਪਯਾਨਾ। ਮੈਂ ਪੁਨ ਸੰਗਿ ਦੁਤਿਯ ਮਰਦਾਨਾ। ਦੇ ਕਰਿ ਕਿਤਿਕ[1]ਥਾਨ ਉਪਦੇਸ਼ਾ।'ਸਿਮਰਹੁ ਸੱਤਿਨਾਮ ਜਗਤੇਸ਼ਾ'॥੨॥ਗ੍ਰਾਮ ਨਗਰ ਸ਼ੁਭ ਮਗ ਪ੍ਰਗਟਾਵਾ।ਚਲਤਿ ਚਲਤਿ ਸਾਗਰ ਪੁਨ ਆਵਾ।ਜਾਇ ਭਏ ਠਾਂਢੇ ਤਿਹ ਤੀਰਾ[2]। ਬੋਲੇ ਸ਼੍ਰੀਮੁਖ ਵਾਕ ਗੰਭੀਰਾ॥੩॥'ਕਹੁ ਬਾਲਾ ਸਾਗਰ ਅਸਗਾਹਾ। ਕਹੂੰ ਨ ਪੱਯਤਿਇਹ ਕੋ ਥਾਹਾ[3]। ਜਾਣੋਂ ਪਾਰ ਚਹਿਤਿ ਹਮ ਮਨ ਮੈਂ।ਕਿਸ ਪ੍ਰਕਾਰ ਗਮਨੈਂ ਅਬ ਬਨ ਮੈਂ[4] ? ॥੪॥ ਨਿਕਟ ਨ ਕੋ ਅਬ ਆਇ ਜਹਾਜਾ। ਜਾਂਤੇ ਪਾਰ ਜਾਨ ਹੈ ਕਾਜਾ। ਤੂੰ ਸਯਾਨੋ ਕਛੁ ਮਸਲਤ ਦੀਜੈ†। ਜਿਸ ਪ੍ਰਕਾਰ ਤੇ ਗਮਨ ਕਰੀਜੈ'। ॥੫॥ ਸੁਨੀਏ ਸ਼੍ਰੀ ਅੰਗਦ ਗਤਿ ਦਾਨੀ। ਗੁਰ ਸੋ ਮੈਂ ਬੋਲਯੋਅਸ ਬਾਨੀ।'ਜੋ ਪਾਹਨ ਲੇ ਔਰ ਡੁਬੰਤੇ। ਤੁਮਰੇ ਬਚਨਨ ਤੇ ਸੁ ਤਰੰਤੇ ॥੬॥ ਗਰੂਏ[5] ਗਿਰ[6] ਸਾਗਰ ਪਰ ਤਾਰੇ। ਮਾਨਵ ਕੀ ਕਯਾ ਗਨਤਿ ਉਚਾਰੇ। ਨਾਮ ਲੇਯ ਜੋ ਤੁਮ ਦਿਨ ਰੈਨਾ। ਸੋ ਭਉਜਲ ਲੰਘਹਿ ਸੁਖ ਚੈਨਾ ॥ ੭॥ ਇਹ ਸਾਗਰ ਕਯਾ ਤਰਨ ਦੁਹੇਲਾ। ਤਾਰਹੁ ਭਉਜਲ ਭੂਰ ਸੁਹੇਲਾ[7] ਸੁਨਿ ਪ੍ਰਸੀਦ ਭੇ ਬਹੁ ਗਤਿ ਦਾਨੀ। ਬੋਲੇ ਪਰਮ ਮਨੋਹਰ ਬਾਨੀ ॥ ੮ ॥

ਸ਼੍ਰੀ ਮੁਖਵਾਕ:—

੧ ਓ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ
ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਚੌਪਈ ॥ 'ਇਹੁ ਸ਼ਲੋਕ ਪਠਿ ਕਰਿ ਮੁਖ ਆਛੇ। ਆਵਹੁ ਗਮਨੇ ਹਮਰੇ ਪਾਛੇ'। ਅਸ ਕਹਿ ਸਾਗਰ ਪਰ ਗੁਨਖਾਨੀ। ਚਲੇ ਜਾਤਿ ਪਗ ਛੈਤ‡ ਨ ਪਾਨੀ ॥ ੯ ॥ ਸ਼੍ਰੀ ਗੁਰ ਪਾਛੇ ਮੈਂ ਮਰਦਾਨਾ। ਤਿਉਂ ਹੀ ਕੀਨੋ ਹਮ ਪ੍ਰਸਥਾਨਾ[8]। ਭੀਗਜੋ ਕਹੂੰ ਨ ਜਲ ਸੋਂ ਚਰਨਾ§। ਕਰੁਨਾ ਕੀਨੀ ਤਾਰਨ

[1]ਕਈ। [2]ਉਸ ਦੇ ਕੰਢੇ। [3]ਭਾਵ ਡੂੰਘਾ ਹੈ। [4]ਪਾਣੀ ਵਿਚ। [5]ਭਾਰੇ। [6]ਪਹਾੜ। [7]ਸੁਖੈਨ ਹੀ। [8]ਤੁਰਨਾ। *ਪਾ:—ਤਬ। †ਪਾ:—ਕੀਜੈ। ‡ਪਾ:—ਛੁਵਤ।

§ਪਾਣੀ ਉਤੇ ਤੁਰ ਲੈਣਾ ਆਦਿਕ ਸ਼ਕਤੀਆਂ ਨੂੰ 'ਅਨਹੋਣੀ ਗਲ' ਕਹਿ ਦੇਣਾ ਠੀਕ ਨਹੀਂ। ਯੋਗ ਦੇ ਤਰੀਕੇ ਮੂਜਬ ਸਮਾਹਿਤ ਚਿਤ ਜਿਸ ਗਲ ਪਰ ਸੰਯਮ (ਧਾਰਨਾ ਧਯਾਨ ਸਮਾਧੀ) ਕਰੇ ਉਹੋ ਸਿੱਧ ਕਰ ਸਕਦਾ ਹੈ। ਜਲ ਚਿੱਕੜ ਕੰਡਿਆਂ ਉਪਰ ਟੁਰ ਸਕਣਾ ਯੋਗੀ ਲਈ ਯੋਗ ਦਰਸ਼ਨ ਦੇ ਵਿਭੂਤੀ ਪਾਦ ਅੰਕ ੩੯ ਵਿਚ ਦੱਸਿਆ ਹੈ। ਮੁਸਲਮਾਨਾਂ ਤੇ ਈਸਾਈਆਂ ਦੇ ਪੈਗੰਬਰ ਹਜ਼ਰਤ ਈਸਾ ਜੀ ਦਾ ਜਲ ਪਰ ਤੁਰਨਾ ਮਤੀ ਦੀ ਇੰਜੀਲ ਬਾਬ ੧੪ ਆਇਤ ੨੫ ਵਿਚ ਲਿਖਿਆ ਹੈ। ਪੱਛਮੀ ਦੁਨੀਆਂ ਵਿਚ ਜਿੱਥੇ ਇਸ ਵੇਲੇ ਸਾਇੰਸ ਦਾ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਤਰਨਾ॥੧੦॥ ਜਾਇ ਪਹੁੰਚੇ ਥੋ ਇਕ ਟਾਪੂ। ਨਾਮ ਜਪਾਯੋ ਸੰਕਟ ਖਾਪੂ[1]। ਨਾਗਾ ਬੰਦਰ* ਤਾਂਕੋ ਨਾਮਾ। ਪੁਨ ਆਗੇ ਗਵਨੇ ਸੁਖ ਧਾਮਾ ॥੧੧॥ ਹੁਤੋ ਦੇਸ਼ ਜਹਿਂ ਸੰਗਲਾ ਦੀਪਾ।ਪਹੁੰਚੇ ਤਾਂਕੇ ਜਾਇ ਸਮੀਪਾ।ਰਾਜੇ ਕੇ ਅਰਾਧਨੇ ਕਰਿ ਕੈ। ਗਏ ਦੇਸ਼ ਤਹਿਂ ਸੇਵ ਬਿਚਰਿਕੈ[2]॥੧੨॥ ਦੋਹਰਾ ॥ ਤਿਹ ਨ੍ਰਿਪਕੋ ਉਪਬਨ[3]ਹੁਤੋ ਸ਼ੁਸ਼ਕ ਖਰੋ ਜਿਹ ਥਾਨ।ਸ਼੍ਰੀ ਗੁਰ ਪ੍ਰਵਿਸ਼ੇ ਤਾਸਮਹਿਂ ਦਾਸਨ ਕੇ ਸੁਖਦਾਨ ॥੧੩ ॥ ਚੌਪਈ ॥ ਚਰਨ ਕਮਲ ਜਬ ਤਿਹ ਠਾਂ ਪਾਏ। ਸੂਕੇ ਬਿਟਪ[4]ਹਰੇ ਹ੍ਵੈ ਆਏ।ਸੁੰਦਰ ਸ਼ਾਖਾ ਦਲ[5]ਫਲ[6]ਫੂਲਾ[7]। ਸੋਹਤਿ ਭਾ ਸਭਿ ਮਨ ਅਨਕੂਲਾ ॥੧੪॥ ਜਬਹਿ ਨਗਰ ਕੇ ਲੋਕਨ ਦੇਖਾ। ਰਿਦੇ ਸਭਿਨਿ ਆਚਰਜ ਵਿਸੇਖਾ। ਬਾਗਵਾਨ ਤਬਹੀ ਸੁਧ ਪਾਈ।ਆਨਿ ਗੁਰੂ ਪਗ ਗ੍ਰੀਵ[8] ਨਿਵਾਈ ॥੧੫॥ ਹਰਖ ਕੀਨਿ ਤਿਨ ਰਿਦੇ ਬਿਸਾਲਾ। ਪੁਨ ਗਵਨਯੋ ਜਹਿਂ ਹੁਤੋ ਭੁਵਾਲਾ[9]।ਜਾਇ ਸਭਾ ਮਹਿਂ ਗਿਰਾ ਉਬਾਚੀ ।'ਸੁਨਹੁ ਬਾਤ ਭੂਪਤਿ! ਮਮ ਸਾਚੀ॥੧੬॥ਉੱਤਮ ਸੰਤ ਏਕ ਚਲਿ ਆਯੋ।ਸੂਕੇ ਉਪਬਨ ਪਗ ਜਬ ਪਾਯੋ।ਹਰਿਆ ਹੋਤਿ ਭਯੋ ਤਤਕਾਲਾ। ਜਿਹ ਕੋ ਦਰਸ਼ਨ ਕਰਤਿ ਨਿਹਾਲਾ ॥ ੧੭ ॥ ਦ੍ਵੈ ਚੇਲੇ ਹੈਂ ਤਾਂਕੇ ਸੰਗਾ। ਚਲਹੁ ਨਿਕਟ ਤਹਿਂ ਧਾਰਿ ਉਮੰਗਾ[1]।

---

[1]ਜਿਨ੍ਹਾਂ ਨਾਮ ਜਪਾਇਆ ਦੁੱਖਾਂ ਦੇ ਨਾਸ਼ ਕਰਨ ਵਾਲਾ। [2]ਉਸ ਰਾਜੇ ਦੀ ਸੇਵਾ ਦਾ ਵਿਚਾਰ ਕਰਕੈ। [3]ਬਾਗ। [4]ਬ੍ਰਿੱਛ। [5]ਪੱਤੇ। [6]ਫਲ ਤੇ। [7]ਫੁਲ। [8]ਗਰਦਨ। [9]ਰਾਜਾ।

*ਮਦਰਾਸ ਦੇ ਇਲਾਕੇ ਕੋਰੂ ਮੰਡਲ ਕਿਨਾਰੇ ਦੇ ਬੰਦਰਾਂ ਵਿਚੋਂ ਇਕ ਬੰਦਰਗਾਹ ਦਾ ਨਾਮ ਨਾਗਾਪਟਨਮ ਯਾ ਨਾਗਾਪਟਮ ਹੁਣ ਤਕ ਹੈ। ਹੁਣ ਸਮੁੰਦਰ ਬਸਤੀ ਤੋਂ ਕੁਛ ਪਰੇ ਹੋ ਗਿਆ ਹੈ, ਪਰ ਬੰਦਰਗਾਹ ਇਸ ਥਾਉਂ ਅਜੇ ਬੀ ਹੈ ਤੇ ਸੰਗਲਾਦੀਪ ਨੂੰ ਏਥੋਂ ਜਹਾਜ ਜਾਂਦੇ ਹਨ। ਲੋਕੀ ਕਿਨਾਰੇ ਤੋਂ ਜਹਾਜ਼ਾਂ ਤਕ ਕਿਸ਼ਤੀਆਂ ਵਿਚ ਜਾਂਦੇ ਹਨ। ਦੂਜੇ ਪਾਸੇ ਸੰਗਲਾਦੀਪ ਦੇ ਸਿਰੇ ਤੇ—ਜਾਫਨਾ=ਨਾਮੇ ਟਿਕਾਣਾ ਹੈ, ਜਿਸ ਨੂੰ ਹਕੀਕਤ ਰਾਹ ਮੁਕਾਮ ਵਿਚ ਜਾਪਾ ਬੰਦਰ ਲਿਖਿਆ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]
ਡੰਕਾ ਵਜ ਰਿਹਾ ਹੈ, 'ਕਾਂਕੈਸਟ ਆਫ ਡੈਥ' ਨਾਮੇ ਕਿਤਾਬ ਵਿਚ ਲੇਖਕ ਦਾ ਆਪਣਾ ਤਜਰਬਾ ਦਿੱਤਾ ਹੈ ਕਿ 'ਬਿਨਾ ਕਿਸੇ ਸਰੀਰਕ ਪਰਬੰਧ ਦੇ ਮੈਂ ਮੰਜੇ ਸਮੇਤ ਉਚੀ ਉਠਦੀ ਚਲੀ ਗਈ ਕਿ ਛੱਤ ਨੂੰ ਦਾ ਹਥ ਲਾਇਆ। ਇਕ ਮਜ਼ਬੂਤ ਮੇਜ਼ ਤੇ ਬੈਠਕੇ ਮੇਜ਼ ਸਮੇਤ ਉਚੀ ਉਠਦੀ ਗਈ ਜਿਥੋਂ ਤਾਂਈਂ ਕਿ ਸਾਰਾ ਸਿਰ ਛਤ ਨਾਲ ਜਾ ਲਗਾ' ਦੇਖੋ 'ਕਾਂਕੈਸਟ ਆਫ ਡੈਥ' ਬਾਈ 'ਹੇਲਨ ਵਿਲਮੋਨਸ' ਸਫਾ ੭੩। ਸ਼੍ਰੀ ਗੁਰੂ ਜੀ ਜੋ ਆਤਮ ਬਲ ਦੇ ਬਲੀ ਪੂਰਮੇ ਸਨ, ਉਹਨਾਂ ਲਈ ਏਹ ਬਾਤਾਂ ਕਠਨ ਨਹੀਂ ਸਨ।

ਸੁਨਤਿ ਸ਼ੋਨ ਭੂਪਤਿ ਹਰਖਾਯੋ। ਮੰਤ੍ਰੀ ਅਪਨੋ ਨਿਕਟ ਬੁਲਾਯੋ ॥ ੧੯ ॥
ਤਿਹ ਕੇ ਸੰਗ ਕਹੀ ਇਹ ਬਾਨੀ। 'ਜਾਵਹੁ ਨਿਕਟ ਸੰਤ ਸੁਖਦਾਨੀ। ਜੋ
ਸ਼੍ਰੀ ਨਾਨਕ ਆਗਮ ਕੀਨ॥ਕਰਹੁ ਪਰਖ ਭਲ ਬਿਧਿ ਲਿਹੁ ਚੀਨਾ[1]॥੨੬॥
ਪਰਸ਼ੁਰਾਮ[2] ਸੁਨਿ ਬਚ ਅਵਨੀਪਾ[3]। ਸੁੰਦਰ ਭੋਜਨ ਲੀਨ ਸਮੀਪਾ[4]।
ਗਮਨਜੋ ਉਪਬਨ ਕੋ ਤਤਕਾਲਾ। ਜਹਾਂ ਬਿਰਾਜਤਿ ਦੀਨ ਦਯਾਲਾ ॥
੨੦ ॥ ਕੀਨਿ ਬੰਦਨਾ ਦੈ ਕਰ ਜੋਰੀ। ਆਗੈ ਭੋਜਨ ਧਰਯੋ ਬਹੋਰੀ।'ਨ੍ਰਿਪਤ
ਪਠਯੋ ਹੈ ਕਰਹੁ ਅਹਾਰਾ[5]। ਸੁਨਿ ਸ਼੍ਰੀ ਨਾਨਕ ਬਚਨ ਉਚਾਰਾ:—॥ ੨੧ ॥

ਮਾਰੂ ਮਹਲਾ ੧ ॥ ਰਸ ਕਸ ਸੁਆਦ ਅਨੇਕ ਹੈ ਬਿਖ ਫਲ ਮੀਠੇ ਚਾਖ ॥
ਕਿਰਪਾ ਕਰੇ ਜਿਸ ਆਪਣੀ ਤਾਕਉ ਰਾਖੇ ਆਪ* ॥੧॥

ਚੌਪਈ ॥ 'ਰਸ ਕਸ ਸਾਦ ਬਾਦ[6] ਏ ਜਾਨੋ। ਨਾਮ ਮਹਾਂਰਸ ਸੁਖਦਾ[7]ਮਾਨੋ।
ਫਸੇ ਜਿ ਉਨ ਮਹਿੰ ਹੋਤਿ ਬਿਕਾਰਾ॥ਅਹੈਂ ਨਾਮ ਕੇ ਰਸ ਅਵਿਕਾਰਾ[7]॥੨੨॥
ਸੁਨਿਕੈ ਬਚ ਮੰਤ੍ਰੀ[8] ਬਿਸਮਾਨਾ। ਬਹੁਰੋ ਗਮਨਯੋ ਨਿਕਟ ਰਜਾਨਾ[9]।
ਜਾਇ ਸਭਿਹਿ ਉਚਰਯੋ ਬਿਰਤੰਤਾ। 'ਸਾਦ ਅਸਨ ਤੇ ਬ੍ਰਿਕਤੀ ਸੰਤਾ' ॥
੨੩॥ਭੂਪਤਿ ਭਾਖਤਿ 'ਸੁੰਦਰ ਨਾਰੀ। ਲੈ ਜਾਵਹੁ ਤਿਹ ਸੰਤ ਅਗਾਰੀ[10]।
ਸੁਨਤਿ ਸਚਿਵ[11]ਲੈ ਬੇਸਯਾ ਸੰਗਾ॥ਜਿਨਹਿ ਬਿਲੋਕੇਲਜਤਿ ਅਨੰਗਾ॥੨੪॥
ਆਇ ਸਮੀਪ ਕਰੀ ਨਿਭਕਾਰੀ। ਕਹਿ ਮੰਤ੍ਰੀ 'ਇਹ ਭੇਟ ਤੁਮਾਰੀ। ਪਠੀ
ਭੂਪ ਹਿਰਦਾ ਹੁਲਸਾਵਨ'। ਸੁਨਿ ਬੋਲੇ ਜਿਨ† ਕੀਰਤਿ ਪਾਵਨ ॥੨੫ ॥

ਇਹ ਬਿਖ ਭਰੀਆਂ ਰੰਦਲਾ ਧਰੀਆਂ ਖੰਡ ਲਿਵਾੜ ॥ ਸੁੰਦਰ ਰੂਪ ਅਪਾਰ
ਹੈ ਦੋਤੀ ਜਨਮ ਵਿਗਾੜ‡ ॥ ੨ ॥

ਚੌਪਈ ॥ 'ਦੁਰਗੰਧ ਕੋ ਬਾਸਨ[12] ਹੈ ਦੇਹੀ। ਇਨਹਿ ਸਪਰਸ਼ੈ ਹੈ ਜੁ
ਸਨੇਹੀ[13]।ਇਹਠਾਂ ਜਨਮ ਭ੍ਰਿਸ਼ਟਿ ਤਿਨ ਕੇਰਾ॥ਮੁਏ ਨਰਕ ਮਹਿੰ ਜਮ ਨੈ
ਗੇਰਾ[14]॥੨੬॥ਸੁਨਿ ਮੰਤ੍ਰੀ ਕਰਿ ਬੰਦਨ ਗਯੋ॥ਨ੍ਰਿਪ ਸੋਂ ਸਭਿ ਬਿਧਿ ਭਾਖਤਿ

---

[1]ਪੜਤਾਲ ਲਓ। [2]ਮੰਤ੍ਰੀ ਦਾ ਨਾਮ। [3]ਰਾਜੇ ਦਾ। [4]ਨਾਲ। [5]ਬਿਰਥੇ। [6]ਸੁਖਾਂ ਨੂੰ ਦੇਣ ਵਾਲਾ। [7]ਵਿਕਾਰਾਂ ਤੋਂ ਬਿਨਾਂ। [8]ਵਜ਼ੀਰ। [9]ਫਿਰ ਗਿਆ ਰਾਜੇ ਦੇ ਪਾਸ। [10]ਅੱਗੇ। [11]ਮੰਤ੍ਰੀ। [12]ਭਾਵ ਹੈ ਵੇਸ਼ਯਾ ਦਾ ਸਰੀਰ। [13]ਪ੍ਰੇਮੀ ਹੋਕੇ। [14]ਭਾਵ ਉਨ੍ਹਾਂ ਨੂੰ ਜਿਨ੍ਹਾਂ ਨੇ ਵੇਸ਼ਵਾ ਸਪਰਸ਼ੀ ਹੈ। *ਇਹ ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ। †ਪਾ.—ਜਿਹ।

‡ਇਹ ਗੁਰ ਨਾਨਕ ਵਾਕ ਨਹੀਂ, ਫਰੀਦ ਜੀ ਦਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ਼ਲੋਕ ਹੈ ਤੇ ਉਸ ਦਾ ਐਉਂ ਸ਼ੁੱਧ ਪਾਠ ਹੈ:—'ਵਰੀਦਾ ਏ ਵਿਸੁ ਰੰਦਲਾ ਧਰੀਆਂ ਖੰਡੁ ਲਿਵਾੜਿ ॥ ਇਕਿ ਰਾਹੇ ਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ' ॥ ੩੭ ॥

ਭਯੋ। 'ਦੇਖ ਅਰੋਪਤਿ ਇਨ ਕੇ ਮਾਂਹੀ। ਅਪਨੇ ਅੰਗ ਸਪਰਸਤਿ ਨਾਂਹੀ[1]' ॥੨੭॥ ਪਰਸ਼ੁਰਾਮ ਕੋ ਕਹਿ ਅਵਨੀਪਾ। 'ਅਬ ਕੇ ਬਹੁਰੋ ਜਾਇ ਸਮੀਪ ਸੁੰਦਰ ਭੂਖਨ ਬਸਨ ਸੁਹਾਏ। ਦੇਵਹੁ ਤਿਨ ਜੋ ਮਨ ਲਲਚਾਏ' ॥੨੮॥ ਲੈ ਮੰਤ੍ਰੀ ਭੂਖਨ ਪਟ[2] ਰੂਰੇ[3]। ਆਇ ਧਰੇ ਆਗੈ ਗੁਰ ਪੂਰੇ। 'ਲੇਹੁ ਭੇਟ ਇਹੁ ਭੂਪ ਪਠਾਈ'। ਦੇਖਤਿ ਸ਼੍ਰੀ ਗੁਰ ਗਿਰਾ ਅਲਾਈ ॥੨੯॥

ਕਾਇਆ ਕਪੜ ਕੂੜ ਹੈ ਇਨਕੋ ਦੇਖਿ ਨ ਭੂਲ ॥ ਸੁਇਨਾ ਰੁਪਾ ਮਾਲ ਧਨ ਏਈ ਨਰਕ ਕੇ* ਮੂਲ[4]† ॥ ੩ ॥

ਚੌਪਈ ॥ 'ਕਾਂਇਆਂ ਆਦਿ ਕਪੜ ਹੈਂ ਕੂੜੇ। ਇਨ ਬਿਲੋਕ ਭੂਲਤਿ ਹੈਂ ਮੂੜੇ ।ਹਮਰੇ ਏਹੁ ਨ ਕਿਸਹੂੰ ਕਾਜ।ਜਾਇ ਦੀਜੀਏ ਆਪਨ ਰਾਜਾ'॥੩੦॥ ਸੁਨਿ ਮੰਤ੍ਰੀ ਗਾ[5] ਨਿਕਟ ਰਜਾਨਾ। ਅਮ ਪ੍ਰਕਾਰ ਮੁਖ ਬਚਨ ਬਖਾਨਾ। 'ਉੱਤਮ ਸੰਤ ਸੁਸ਼ੀਲ ਉਦਾਰਾ। ਕਛੂ ਨ ਲੇਵਤਿ ਪਠਯੋ ਤੁਮਾਰਾ ॥ ੩੧॥ ਚਲਹੁ ਆਪ ਤਿਹ ਦਰਸ਼ਨ ਕੀਜੈ। ਸ਼੍ਰੀ ਨਾਨਕ ਕੋ ਪਰਖ ਪਤੀਜੈ'। ਸੁਨਤਿ ਸੁਮਤਿ ਕੇ ਭੂਪਤਿ ਬੈਨਾ। ਗਮਨਯੋ ਆਪ ਨਿਕਟ ਗੁਨ ਐਨਾ। ॥੩੨॥ ਭੀਰ ਨਰਨ ਕੀ ਲੀਨੇ ਸੰਗਾ। ਮਿਲਨ ਹੇਤੁ ਸਤਿਗੁਰੂ ਉਮੰਗਾ[6]। ਪਹੁੰਚਯੋ ਉਪਬਨ, ਹੋਇ ਸਮੀਪਾ। ਪਦ ਬੰਦਨ ਕੀਨੀ ਅਵਨੀਪਾ ॥੩੩॥ ਦਰਸ ਬਿਲੋਕਤਿ ਬਧਯੋ ਅਨੰਦਾ। ਜਿਉਂ ਸਾਗਰ ਪਿਖਿ ਪੂਰਨ ਚੰਦਾ[7]। ਬਹੁਰ ਠਾਂਢ ਭਾ ਗੁਰੂ ਅਗਾਰੀ। ਸ਼੍ਰੀ ਨਾਨਕ ਤਬ ਗਿਰਾ ਉਚਾਰੀ॥੩੪॥

ਸੁਨਿ ਰਾਜਾ ਸਿਵਨਾਭ ਤੂੰ ਸੁਭ ਮਤਿ ਤੇਰੀ ਰਾਸ ॥ ਨਾਨਕ ਪੜਦਾ ਦੂਰਿ ਕਰਿ ਹੋਵੇਂ ਦਾਸਨ ਦਾਸ† ॥ ੪ ॥ ਚੌਪਈ ॥

ਸੁਨਿ ਸ਼੍ਰੀ ਗੁਰੁਕੇ ਬਚਨ ਰਜਾਨਾ[8]।ਨਿਸ਼ਚਾ§ਭਯੋ ਰਿਦੇ ਸੁਖ ਮਾਨਾ।–ਤਦਪਿ ਏਕ ਨਿਸ ਲਿਉਂ ਪਤਿਆਰਾ[9]।ਪੰਥ‖ ਕਰੋਂ ਪੁਨ ਅੰਗੀਕਾਰਾ–॥੩੫॥ ਅਸ ਮਨ ਠਾਨਿ ਗਯੋ ਨਿਜ ਧਾਮਾ।ਉਪਬਨਿ ਰਾਜਤਿ ਪੂਰਨਕਾਮਾ[10]। ਬਹੁ ਸੁੰਦਰ ਪਰਯੰਕ[11] ਪਠਾਏ¶।ਸੇਵਨ ਹਿਤ ਸੇਵਕ ਤਬ ਆਏ॥੩੬॥ਰੈਨਿਭਏ ਪਦਮਨਿ[12] ਬੁਲਵਾਈ।ਭੂਪਤਿ ਤਿਹ ਸੋਂ ਗਿਰਾ ਅਲਾਈ। 'ਸੁੰਦਰ ਸਖੀਆਂ

---

[1]ਛੁੰਹਦੇ ਨਹੀਂ। [2]ਪੱਟ ਦੇ ਬਸਤਰ। [3]ਸੁੰਦਰ। [4]ਜੜ੍ਹ। [5]ਗਿਆ। [6]ਚਾਉ ਭਰਿਆ। [7]ਪੂਰਨ-ਮਾਸ਼ੀ ਦੇ ਚੰਦ ਨੂੰ। [8]ਰਾਜਾ। [9]ਪ੍ਰਤਾਵਾ। [10]ਭਾਵ ਗੁਰੂ ਜੀ। [11]ਪਲੰਘ। [12]ਚਾਰ ਪ੍ਰਕਾਰ ਦੀਆਂ ਇਸਤ੍ਰੀਆਂ ਵਿਚੋਂ ਸਭ ਤੋਂ ਸ਼੍ਰੇਸ਼ਟ।

*ਪਾ:–ਕੋ, ਕਾ †ਇਹ ਦੋਵੇਂ ਸ਼ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹਨ। ‡ਪਾ:–ਮੁਖ। §ਪਾ:–ਮਗਨ। ‖ਪਾ:–ਪੇਖ। ¶ਪਾ:–ਭਸਾਏ।

ਲੋਕਰਿ ਸੰਗਾ। ਤਾਂਹਿ ਸੰਤ ਉਪਜਾਉ ਅਨੰਗਾ[੧]॥੩੭॥ਤਿਨ ਸੁਨਿ ਨਵ-ਸਤ[੨] ਕੀਨ ਸ਼ਿੰਗਾਰਾ। ਭੂਖਨ[੩] ਪਟ[੪]ਸੁਠ[੫]ਅੰਜਨ[੬]ਡਾਰਾ। ਉਪਬਨ ਵਿਖੈ ਆਨਿ ਤਤਕਾਲਾ।ਰੂਪ ਅਨੂਪਮ ਰੁਚਿਰ ਬਿਸਾਲਾ॥੩੮॥ਗੌਰ ਰੰਗ ਕੰਚਨ ਗਜਗੌਨੀ[੭]।ਕਚ[੮]ਮੇਚਕ[੯]ਜਨੁ[੧੦]ਕੰਦ੍ਰਪ ਛੌਨੀ[੧੧]।ਪੀਨ[੧੨] ਉਰੋਜਨ,ਖੰਜਨ-ਨੈਨੀ[੧੩]। ਕਟ[੧੪]ਜਿਨ[੧੫] ਛੀਨ[੧੬] ਕੋਕਲਾ[੧੭] ਬੈਨੀ[੧੮]॥੩੯॥ ਬਰਖ ਚਤੁਰ-ਦਸ[੧੯] ਕੀ ਕਿਹ[੨੦] ਬੈਸਾ। ਕੋ ਖੋੜਸ ਕੀ ਰੂਪ ਸੁਦੇਸ਼ਾ[੨੧]। ਚਲਤਿ ਹੋਤਿ ਭੂਖਨ ਝੁਨਕਾਰਾ। ਮਨਹੁ ਮਦਨ[੨੨] ਕੋ ਬਜਤਿ ਨਗਾਰਾ॥੪੦॥ ਜਿਨਕੋ ਚਿਤਵਨ[੨੩]ਬਾਨ ਸਮਾਨਾ[੨੪]।ਭ੍ਰਿਕੁਟੀ[੨੫]ਕੁਟਿਲ[੨੬] ਧਨੁਖ[੨੭] ਪਰਮਾਨਾ[੨੮]। ਮਨਹੁ ਭੂਪ ਇਕ ਕੀਨ ਬਹਾਨਾ। ਆਵਾ ਮਦਨ ਕਰਨ ਪਤਿਯਾਨਾ[੨੯] ॥ ੪੧ ॥ ਜਹਿੰ ਅਰਬਿੰਦ ਬਿਲੋਚਨਿ[੩੦]ਰਾਜਤਿ[੩੧]। ਤਹਿੰ ਬੈਸੀ,ਜਿਨ ਪਿਖ ਰਤਿ[੩੨] ਲਾਜਤਿ। ਕਰ ਕਮਲਨ ਸੋਂ ਚਰਨ ਮੁਕੰਦਾ। ਚਾਂਪਤਿ ਭੀ[੩੩] ਧਰਿ ਰਿਦੇ ਅਨੰਦਾ॥੪੨॥ ਮੰਦ ਮੰਦ[੩੪] ਕਰਿ ਮੁਖ ਮੁਸ਼ਕਾਵਨ। ਰਿਦੈ ਚਹਿਤਿ ਹੈ ਮਦਨ[੩੫]ਬਢਾਵਨ।ਕਰਿ ਕਟਾਖ[੩੬]ਗੁਰੁ ਓਰ ਨਿਹਾਰੀ। ਮਧੁਰ ਮ੍ਰਿਦੁਲ ਮੁਖ ਗਿਰਾ ਉਚਾਰੀ॥੪੩॥ਮਨਹੁ ਕਾਮ ਕੀ ਬਾਜੀਬੀਨਾ[੩੭]।ਜੋ ਸੁਰ ਮੁਨਿ ਕੋ ਕਰਤਿ ਅਧੀਨਾ।"ਸੁਨਹੁ ਸੰਤਜੀ ਬਚਨਨ ਪੂਰੇ।।ਹੌਂਆਈ ਦਰਸ਼ਨ ਹਿਤ ਰੂਰੇ॥੪੪॥ਸ਼ੰਕਾ ਤਜਿਯੇ ਬਦਨਮਯੰਕੋ[੩੮]।।ਹਮਹਿੰ ਬਿਲੋਕ ਕਟਾਖਨ ਬੰਕੋ। ਇਸਤ੍ਰਿਨਿ ਮਹਿੰ ਜੋ ਪਦਮਨਿਜਾਤੀ[੩੯]।ਸੋਂ ਮੁਝ ਮਹਿੰ ਲੱਖਨ ਬੱਖਯਾਤੀ[੪੦] ॥ ੪੫ ॥ ਸੁੰਦਰ ਮੋਰ ਕਠੋਰ ਉਰੋਜਾ। ਕਰਹੁ ਸਪਰਸ਼ਨ ਪਾਨ ਸਰੋਜਾ[੪੧]

---

[੧]ਕਾਮ ਉਪਜਾਵੋ। [੨]੯+੭=੧੬ । [੩]ਗਹਿਣੇ। [੪]ਬਸਤ੍ਰ । [੫]ਸੁੰਦਰ। [੬]ਸੁਰਮਾਂ । [੭]ਸੋਨੇ ਵਰਗਾ ਗੋਰਾ ਰੰਗ ਤੇ ਚਾਲ ਹਾਥੀ ਵਰਗੀ। [੮]ਵਾਲ । [੯]ਕਾਲੇ । [੧੦]ਮਾਨੋਂ । [੧੧]ਕਾਮਦੇਵ ਦੀ ਪੁੱਤ੍ਰੀ। ਛੌਨ=ਜਾਨਵਰ ਦਾ ਬੱਚਾ । [੧੨]ਕਠੋਰ । [੧੩]ਮਮੋਲੇ ਵਰਗੇ ਨੇਤ੍ਰਾਂ ਵਾਲੀਆਂ। [੧੪]ਲੱਕ। [੧੫]ਜਿਨ੍ਹਾਂ ਦਾ। [੧੬]ਪਤਲਾ। [੧੭]ਕੋਇਲ ਵਤ। [੧੮]ਬੋਲੀ ਵਾਲੀਆਂ। [੧੯]ਚੌਦਾਂ। [੨੦]ਕਿਸੇ ਦੀ। [੨੧]ਸੁਹਣੇ ਰੂਪ ਤੇ ਸੁਹਣੇ ਅੰਗਾਂ ਵਾਲੀ। [੨੨]ਕਾਮਦੇਵ । [੨੩]ਨਜ਼ਰ। [੨੪]ਤੀਰ ਵਰਗੀ ਹੈ। [੨੫]ਭੁਰਵੱਟੇ। [੨੬]ਟੇਢੇ। [੨੭]ਕਮਾਨ । [੨੮]ਵਰਗੇ। [੨੯]ਰਾਜੇ ਦਾ ਇਕ ਬਹਾਨਾ ਬਨਾਕੇ ਕਾਮਦੇਵ ਆਪ ਅਜ਼ਮਾਇਸ਼ ਕਰਨ ਆਯਾ ਹੈ। [੩੦]ਭਾਵ, ਸ਼੍ਰੀ ਗੁਰੂ ਨਾਨਕ ਦੇਵ ਜੀ। [੩੧]ਬਿਰਾਸਦੇ ਹਨ। [੩੨]ਕਾਮ ਦੀ ਇਸਤ੍ਰੀ। [੩੩]ਦਬਾਉਣ ਲੱਗੀਆਂ। [੩੪]ਹੌਲੇ । [੩੫]ਕਾਮ । [੩੬]ਮਟੱਕੇ। [੩੭]ਬੀਨ ਵੱਜ ਪਈ ਹੈ। [੩੮]ਹੇ ਚੰਦ੍ਰ ਮੁਖ। [੩੯]ਪਦਮਨੀ ਜਾਤੀ ਹੈ। [੪੦]ਪ੍ਰਗਟ ਹਨ। [੪੧]ਹਸਤ ਕਮਲਾਂ ਨਾਲ।

ਅਧਰ ਮਧੁਰ ਅੰਮ੍ਰਿਤ ਕੀ ਨਯਾਈਂ।ਆਪ ਲੇਹੁ ਰਸ ਹੈ ਮਮ ਸਾਈਂ ॥੪੬॥ ਰੁਚਿਰ ਸਰੂਪ ਅਨੂਪ ਅਮੋਲਾ।ਮਿਲ ਮਨ ਭਾਵਤਿ ਕਰਹੁ ਕਲੋਲਾ। ਹੋਇ ਸਫਲ ਤਬਹੀ ਮਮ ਦੇਹਾ।ਗ੍ਰਹਣ ਕਰਉ ਜਬਧਰਿ ਉਰ ਨੇਹਾ॥੪੭॥ਕ੍ਰਿਪਾ-ਸਿੰਧੁ ! ਕਰਿ ਕ੍ਰਿਪਾ ਬਿਸਾਲਾ। ਪੂਰਹੁ ਸ਼ਰਧਾ ਕਰਹੁ ਨਿਹਾਲਾ'। ਅਸ ਜਬ ਬਾਨੀ ਭਨੀ ਅਧੀਨਾ[1]। ਬੋਲੇ ਸ਼੍ਰੀ ਗੁਰੂ ਗੁਨੀ ਪ੍ਰਬੀਨਾ[2] ॥ ੪੮ ॥ 'ਸੱਤਿਨਾਮ ਸਿਮਰਹੁ ਸੁਖ ਭਾਰੀ। ਸਫਲ ਜਨਮ ਕਰਿ ਲਿਹੁ ਇਹ ਬਾਰੀ। ਬਿਸ਼ੈ ਸਾਦ ਮਹਿੰ ਬੈਸ ਨ ਖੋਵਹੁ। ਹਰਿ ਕੋ ਭਜਹੁ ਮੁਕਤਿ ਸਭਿ ਹੋਵਹੁ'॥ ੪੯ ॥ ਸੋਰਠਾ ॥ 'ਹਮਸੋਂ ਕੀਜੈ ਭੋਗ'ਭਨਤਿ ਭਈ ਪੁਨ ਅੰਗਨਾ। 'ਹੋ ਤੁਮ ਪੂਰਨ ਜੋਗ ਪੂਰਨ ਕਰਿਯੇ ਕਾਮਨਾ' ॥ ੫੦ ॥ ਤਿਨਕੇ ਸੁਨਿ ਕਰਿ ਬੈਨ ਸ਼੍ਰੀਨਾਨਕ ਬੋਲਤਿ ਭਏ'ਹੋਇ ਰਿਦੈ ਸੁਖ ਚੈਨ ਸ਼ਬਦ ਕਮਾਵਨ ਕੀਜਿਯੈ[3] ॥੫੧॥ ਸ਼੍ਰੀ ਮੁਖਵਾਕ ॥ ਆਸਾ ਘਰੁ ੬ ਮਹਲਾ ੧ ॥

ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤਧਾਰੀ ॥ ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥ ੧ ॥ ਲਾਲ ਬਹੁ ਗੁਣਿ ਕਾਮਣਿ ਮੋਹੀ ॥ ਤੇਰੇ ਗੁਣ ਹੋਹਿ ਨ ਅਵਰੀ ॥ ੧ ॥ ਰਹਾਉ ॥ ਹਰਿ ਹਰਿ ਹਾਰੁ ਕੰਠਿਲੈ ਪਹਿਰੈ ਦਾਮੋਦਰੁ ਦੰਤੁ ਲੋਈ ॥ ਕਰਿ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ ॥ ੨ ॥ ਮਧੁਸੂਦਨ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੋਈ ॥ ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀ ਰੰਗੁ ਸੁਰਮਾ ਦੇਈ ॥ ੩ ॥ ਮਨ ਮੰਦਰਿ ਜੇ ਦੀਪਕੁ ਜਾਲੈ ਕਾਇਆ ਸੇਜ ਕਰੇਈ ॥ ਗਿਆਨ ਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ॥ ੪ ॥ ੧ ॥ ੩੫ ॥'

ਦੋਹਰਾ ॥ ਸਰਬ ਸਬਦ ਸਮਝਾਇ ਇਹ ਸ਼੍ਰੀ ਨਾਨਕ ਜਗਕੀਤ।
ਅਸ਼ਟਪਦੀ ਪੁਨ ਅਰਥ ਸੋਂ ਉਚਰੀ ਰਾਗ ਬਸੰਤ ॥ ੫੨ ॥

ਬਸੰਤੁ ਮਹਲਾ ੧ ॥

ਜਗੁ ਕਊਆ ਨਾਮੁ ਨਹੀ ਚੀਤਿ ॥ ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ॥ ਮਨੂਆ ਡੋਲੈ ਚੀਤਿ ਅਨੀਤਿ ॥ ਜਗ ਸਿਉ ਤੂਟੀ ਝੂਠ ਪਰੀਤਿ ॥ ੧ ॥ ਕਾਮੁ, ਕ੍ਰੋਧੁ ਬਿਖੁ ਬਜਰੁ ਭਾਰੁ ॥ ਨਾਮ ਬਿਨਾ ਕੈਸੇ ਗੁਨ ਚਾਰੁ ॥ ੧ ॥ ਰਹਾਉ ॥ ਘਰੁ ਬਾਲੂ ਕਾ ਘੂਮਨ ਘੇਰਿ ॥ ਬਰਖਸਿ ਬਾਣੀ ਬੁਦਬੁਦਾ ਹੈਰਿ ॥ ਮਾਤ੍ਰ ਬੰਦ ਤੇ ਧਰਿ ਚਕੁਫੇਰਿ॥ ਸਰਬ ਜੋਤਿ ਨਾਮੈ ਕੀ ਚੇਰਿ ॥ ੨ ॥ ਸਰਬ ਉਪਾਇ ਗੁਰੂ ਸਿਰਿਮੋਰੁ ॥ ਭਗਤਿ ਕਰਉ ਪਗ ਲਾਗਉ ਤੋਰ ॥ ਨਾਮਿ ਰਤੇ ਚਾਹਉ ਤੁਝ ਓਰੁ ॥ ਨਾਮੁ ਦੁਰਾਇ

[1]ਨਿੰਮ੍ਰੀ ਹੋਕੇ। [2]ਗੁਣ ਸੰਪੰਨ। [3]ਭਾਵ ਇਸ ਸਬਦ ਵਿਚ ਦੱਸੇ ਉਪਦੇਸ਼ ਤੇ ਅਮਲ ਕਰੋ।

ਚਲੈ ਸੋ ਚੋਹੁ ॥ ੩ ॥ ਪਤਿ ਖੋਈ ਬਿਖੁ ਅੰਚਲਿ ਪਾਇ ॥ ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥ ਜੋ ਕਿਛੁ ਕੀਨਸਿ ਪ੍ਰਭੁ ਰਜਾਇ ॥ ਭੈ ਮਾਨੈ ਨਿਰਭਉ ਮੇਰੀ ਮਾਇ ॥੪॥ ਕਾਮਨਿ ਚਾਹੈ ਸੁੰਦਰਿ ਭੋਗੁ ॥ ਪਾਨ ਫੂਲ ਮੀਠੇ ਰਸ ਰੋਗੁ ॥ ਖੀਲੈ ਬਿਗਸੈ ਤੇਤੋ ਸੋਗੁ ॥ ਪ੍ਰਭ ਸਰਣਾਗਤਿ ਕੀਨ੍ਸਿ ਹੋਗ ॥ ੫ ॥ ਕਾਪੜੁ ਪਹਿਰਸਿ ਅਧਿਕੁ ਸੀਗਾਰੁ ॥ ਮਾਟੀ ਫੂਲੀ ਰੂਪੁ ਬਿਕਾਰੁ ॥ ਆਸਾ ਮਨਸਾ ਬਾਂਧੋ ਬਾਰੁ ॥ ਨਾਮ ਬਿਨਾ ਸੂਨਾ ਘਰੁ ਬਾਰੁ॥੬॥ਗਾਛਹੁ ਪੁਤ੍ਰੀ ਰਾਜਕੁਆਰਿ ॥ ਨਾਮੁ ਭਣਹੁ ਸਚੁ ਦੋਤ ਸਵਾਰਿ ॥ ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ ॥ ਗੁਰਸਬਦੀ ਬਿਖੁ ਤਿਆਸ ਨਿਵਾਰਿ ॥ ੭ ॥ ਮੋਹਨਿ ਮੋਹਿ ਲੀਆ ਮਨੁ ਮੋਹਿ ॥ ਗੁਰ ਕੈ ਸਬਦਿ ਪਛਾਨਾ ਤੋਹਿ ॥ ਨਾਨਕ ਠਾਢੇ ਚਾਹਹਿ ਪ੍ਰਭੂ ਦੁਆਰਿ ॥ ਤੇਰੈ ਨਾਮਿ ਸੰਤੋਖੇ ਕਿਰਪਾ ਧਾਰਿ ॥ ੮ ॥ ੧ ॥

ਚੌਪਈ ॥ ਸੁਨਿ ਕਰਿ ਸ਼੍ਰੀ ਗੁਰ ਬਚਨ ਰਸਾਲਾ। ਮਹਿਮਾ ਨਾਮ ਮੁਕਤਿ ਜਨੁ[1] ਮਾਲਾ[2]। ਉਰ ਪਹਿਰਾਇ ਪਰਮ ਭਾ ਪ੍ਰੇਮਾ। ਸਿਮਰਨ ਲਿਵ ਲਗਿ ਮਗ[3] ਜੋ ਖੇਮਾ[4] ॥ ੫੩ ॥ ਜਿਉਂ ਬਿਰਾਟਿਕਾ[5] ਜਾਚਤਿ ਕੀਰਾ[6]। ਹੋਇ ਅਚਾਨਕ ਪ੍ਰਾਪਤਿ ਹੀਰਾ[7]। ਤਿਉਂ ਅਨੰਦ ਭਾ ਬਰਨ ਨ ਜਾਈ। ਬਿਖੈ ਬਾਸ਼ਨਾ ਅਗਨਿ ਬੁਝਾਈ ॥ ੫੪ ॥ ਚਰਨ ਸੇਵ ਕੀਨੀ ਸਭਿ ਜਾਮਨਿ[8]। ਮਿਹਰਿ ਦ੍ਰਿਸ਼ਟਿ ਤੇ ਉਧਰੀ ਕਾਮਨਿ[9]। ਭੋਰ ਭਈ[10] ਜਹਿਂ ਥੋ ਅਵਨੀਪਾ। ਪਹੁੰਚੀ ਤਾਂਕੇ ਜਾਇ ਸਮੀਪਾ ॥ ੫੫ ॥ ਨ੍ਰਿਪਤਿ[11] ਬਿਲੋਕਤਿ ਬਚਨ ਬਖਾਨਾ। 'ਕਹਹੁ ਸੰਤ ਨਿਸ ਕਸ ਪਹਿਚਾਨਾ ?। ਕਾਮਾਤੁਰ ਕਰਿ ਜਿਤਯੋ ਕਿ ਨਾਂਹੀ। ਜਸ[12] ਬੀਤੀ ਤਸ ਕਹੁ ਮੁਝ ਪਾਹੀ[13]? ॥੫੬॥ ਸਰਬ ਅੰਗਨਾ ਮੈਂ ਜੋ ਪਰਧਾਨਾ। ਸੋ ਬੋਲੀ 'ਸੁਨਿਯੇ ਰਾਜਾਨਾ[14]!। ਪੂਰਬ ਬਹੁ ਫਕੀਰ ਜੇ ਆਏ। ਦੇਖਿ ਰੂਪ ਤਿਯ[15]* ਸਭੈ ਲੁਭਾਏ ॥੫੭॥ ਇਨਸੋਂ ਹਾਵਭਾਵ[16] ਮੈਂ ਕੀਨੇ। ਜਿਨ ਬਿਲੋਕਿ[17] ਮੁਨਿ ਤਪੀ ਭੁਲੀਨੇ। ਇਨ ਕੇ ਤਨ ਕੋ ਤਨਕ ਨ ਪਰਸੇ। ਰਹੇ ਅਡੋਲ ਸਿ ਕੰਚਨ ਗਿਰ ਸੇ[18] ॥ ੫੮ ॥ ਕ੍ਰਿਪਾ ਦ੍ਰਿਸ਼ਟਿ ਪੁਨ ਹਮ ਪਰ ਕੀਨੀ। ਹਰਿ ਸਿਮਰਨ ਕ ਰਸ ਮਤਿ ਭੀਨੀ[19]। ਇਹ ਤੌ ਪੂਰਨ ਪੁਰਖ ਕ੍ਰਿਪਾਲਾ। ਜਿਸਕੋ ਦਰਸ਼ਨ ਕਰਤਿ ਨਿਹਾਲਾ ॥ ੫੯ ॥

[1]ਮਾਨੋਂ। [2](ਭਾਵ—ਨਾਮ ਰੂਪੀ ਮੋਤੀਆਂ ਦੀ) ਮਾਲਾ (ਪੁਆਈ)। [3]ਰਸਤਾ। [4](ਭਾਵ) ਮੁਕਤੀ (ਦੇ ਰਸਤੇ ਸਿਮਰਨ ਦੀ ਲਿਵ ਲੱਗ ਗਈ)। [5]ਕੌਡੀ ਮੰਗ ਰਹੇ। [6]ਕੰਗਾਲ ਨੂੰ। [7]ਹੀਰਾ ਮਿਲ ਜਾਏ। [8]ਸਾਰੀ ਰਾਤ। [9]ਇਸਤ੍ਰੀਆਂ। [10]ਸਵੇਰ ਹੋਈ। [11]ਰਾਜਾ ਨੇ। [12]ਜਿਵੇਂ। [13]ਮੇਰੇ ਪਾਸ। [14]ਹੇ ਰਾਜਾ। [15]ਤੀਮੀਂ ਦਾ। [16]ਅਦਾਵਾਂ। [17]ਦੇਖਕੇ। [18]ਸੁਮੇਰ ਪਰਬਤ ਵਾਂਙੂ। [19](ਸਾਡੀ) ਮਤ ਭਿੱਜ ਗਈ/ *ਪਾ:—ਭ੍ਰੀਯ।

ਪੂਰਬ ਜਨਮ ਕਰਮ ਹਮ ਜਾਗੇ। ਤੌ ਪੁਰਸ਼ੋਤਮ[1] ਸੇਵਾ ਲਾਗੇ। ਸਰਬ ਰੈਨਿ ਦੇਕਰਿ ਉਪਦੇਸ਼ਾ । ਕਿਯੋ ਕ੍ਰਿਤਾਰਥ[2], ਸੁਣਹੁ ਨਰੇਸ਼ਾ ॥ ੬੦ ॥ ਬਿਸ਼ੈ ਭੋਗ ਬਿਸ਼ਟਾ ਕੀ ਨਯਾਈਂ । ਦੁਰਗੰਧਤਿ ਸੋ ਹਮੈ ਨ ਭਾਈ। ਰਿਦੇ ਸ਼ਾਂਤਿ ਪ੍ਰਾਪਤਿ ਸਭਿ ਭਾਂਤੀ। ਸੁਨਤਿ ਬਚਨ ਭੀ ਸੀਤਲ ਛਾਤੀ ॥ ੬੧ ॥ ਕਾਢਿ ਨਰਕ ਤੇ ਸੁਰਗ ਪੁਚਾਏ । ਐਸੋ ਸੰਤ ਪਿਖਯੋ ਨਿਸ ਜਾਏ[3]। ਸੁਨਤਿ ਭੂਪ[4] ਮਨ ਮਹਿੰ ਹਰਖਾਨਾ[5] ।–ਹੈ ਇਹ ਸ਼੍ਰੀ ਨਾਨਕ ਗਤਿ ਦਾਨਾ ॥੬੨॥ ਕਲੀ ਕਾਲ ਕੀ ਪ੍ਰਬਲ ਕੁਚਾਲੀ। ਜਤ ਸਤ ਤੇ ਕਿਯ ਨਰ ਸਭਿ ਖਾਲੀ। ਬਿਨ ਸ਼੍ਰੀ ਨਾਨਕ ਕੌਇ ਨ ਪੂਰਨ–। ਅਸ ਵਿਚਾਰ ਗਮਨਯੋ ਪੁਨ ਤੂਰਨ ॥੬੩॥ ਪਗ ਨੰਗੇ ਕਰਿ ਪ੍ਰੇਮ ਸੁ ਗਾਢੋ[6] ਗਯੋ ਸੁ ਗੁਰ ਤਰੁਵਰ ਤਰ ਠਾਂਢੋ[7]। ਪੀਠ ਕਰੇ ਭੂਪਤਿ ਕੀ ਓਰਾ । ਤਨਕ ਨ ਚਿਤਵਨ ਹਿਤ ਮੁਖ ਮੋਰਾ[8] ॥ ੬੪ ॥ ਕੀਨਿ ਡੰਡੌਤ ਭੂਪ ਬਿਧਿ ਨੀਕੀ। ਵਧੀ ਚਰਨ ਪਰ ਸ਼ਰਧਾ ਹੀ[9]* ਕੀ। ਬੈਦਿ ਹਾਥ ਹੋਯੋ ਪੁਨਿ ਠਾਂਢਾ। ਡੋਲਯੋ ਰਿਦੈ ਨ ਨਿਸ਼ਚਾ ਗਾਢਾ ॥੬੫॥ ਸ਼੍ਰੀ ਗੁਰ ਮੁਖ ਤੇ ਤੂਸ਼ਨਿ ਠਾਨੀ। ਕਛੁ ਨ ਭੂਪ ਸੰਗ ਬੋਲੇ ਬਾਨੀ। ਜਬ ਇਉਂ ਬੀਤੇ ਜਾਮ[10] ਅਢਾਈ। ਭੂਲਯੋ ਨ ਸੋਇ[11] ਰਹਯੋ ਥਿਰਥਾਈ[12] ॥ ੬੬ ॥ ਤਬ ਬੋਲੇ ਸ਼੍ਰੀ ਗੁਰੂ ਮੁਕੰਦਾ। 'ਹੈ ਭੂਪਤਿ ਤੁਝ ਕੁਸ਼ਲ ਅਨੰਦਾ ?। ਕਹਹੁ ਆਪਣੀ ਮਨ ਅਭਿਲਾਖਾ। ਖਰੋ ਹੋਨਿ ਜਾਂਤੇ ਪੂਨ ਰਾਖਾ' ॥੬੭॥ ਦੋਹਰਾ ॥ ਬੋਦੀ ਖੱਤ੍ਰੀ ਜਾਤ ਜੋ ਨਾਨਕ ਨਾਮ ਅਨੂਪ। ਮਨਸੁਖ ਕੋ ਬੂਝਣ ਕਰੀ ਲਿਖਿ ਲੀਨੀ ਤਬ ਭੂਪ[13]॥੬੮॥ ਚੌਪਈ ॥ ਤਿਨ ਬੂਝਨ ਕੇ ਹੇਤ ਕੁਵਾਲਾ। ਬੋਲਯੋ 'ਸੁਨਹੁ ਸੰਤ ਕਿਰਪਾਲਾ !। ਅਪਨੋ ਨਾਮ ਜਾਤ ਮੁਝ ਤਾਂਈ । ਨਿਜ ਕਰਿ ਕਰੁਨਾ ਦੇਹੁ ਸੁਨਾਈ ॥ ੬੯ ॥ ਮਨ ਅਭਿਲਾਖ ਕਹੌਂ ਸਭਿ ਪਾਛੇ । ਜਬ ਮੈਂ ਜਾਨਿ ਲੇਉਂ ਬਿਧਿ ਆਛੇ'। ਸੁਨਿ ਕਰਿ ਸ਼੍ਰੀ ਨਾਨਕ ਜਗ ਸਾਈਂ । ਸ਼੍ਰੀ ਮੁਖ ਸੋਂ ਸ਼ੁਭ ਗਿਰਾ ਅਲਾਈ ॥ ੭੦ ॥

ਸ਼੍ਰੀ ਮੁਖ ਵਾਕ ॥ ਮਾਰੂ ਮਹਲਾ ੧ ॥ ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾਕੈ

---

[1]ਭਾਵ ਗੁਰੂ ਨਾਨਕ ਜੀ ਦੀ। [2]ਨਿਹਾਲ ਕੀਤਾ। [3]ਰਾਜਾ। [4]ਪ੍ਰਸੰਨ ਹੋਇਆ। [5]ਜਿਸ ਥੱਂਫ ਹੇਠ ਗੁਰੂ ਜੀ ਬੈਠੇ ਸਨ ਉਥੇ ਗਿਆ। [6]ਗੁਰੂ ਜੀ ਨੇ ਪਿੱਠ ਕਰ ਲਈ ਰਤੀ ਮੂੰਹ ਨਾ ਭੁਆਇਆ ਦੇਖਣ ਲਈ। [7]ਹਿਰਦੇ। [8]ਪਹਿਰ। [9]ਉਹ। [10]ਸਥਿਰ। [11]ਮਨਸੁ ਜੀ ਪੁੱਛਕੇ ਰਾਜੇ ਨੇ ਲਿਖ ਲਿਆ ਸੀ ਤਦੋਂ। *ਪਾ:–ਜੀ।

ਮੈਲੁ ਨ ਰਾਤੀ ॥ ਪ੍ਰੀਤਮ ਨਾਥੁ ਸਦਾ ਸਚੁ ਸੰਗੀ ਜਨਮ ਮਰਣ ਗਤਿ ਬੀਤੀ ॥ ੧ ॥

ਚੌਪਈ ॥ ਸਮਝ ਭੂਪ ਕਛੁ ਔਰੈ ਰੀਤੀ। ਬੋਲਯੋ ਬਹੁਰ ਬੂਝਨੇ ਪ੍ਰੀਤੀ[1]। 'ਜੋਗੀ ਰੂਪ ਆਪਕੋ ਅਹੈ?'। ਅਸ ਸੁਨਿ ਪੁਨ ਸ੍ਰੀ ਨਾਨਕ ਕਹੈਂ ॥੭੧॥

ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥ ਜਾਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥ ੧ ॥ ਰਹਾਉ ॥

ਚੌਪਈ ॥ ਅਸ ਸੁਨਿ ਬੋਲਯੋ ਬਹੁਰ ਰਜਾਨਾ* ।ਸਮਝਤਿ ਕਛੂ ਆਨ ਤੇ ਆਨਾ[2] । 'ਜੇ ਬ੍ਰਹਮਣ ਹੈ ਤੁਮਰੀ ਜਾਤੀ । ਕਰੁਨਾ ਕਰਿ ਕਹਿਯੇ ਬਖਯਾਤੀ' ॥ ੭੨ ॥

ਬ੍ਰਹਮਣੁ ਬ੍ਰਹਮੁ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥ ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭੁਵਣ ਏਕਾ ਜੋਤੀ ॥੨ ॥

ਚੌਪਈ ॥ ਸੁਨਿ ਕਰਿ ਐਸੇ ਬਚਨ ਅਨੂਪਾ।ਬਹੁਰੋ ਬੋਲਤਿ ਭਾ ਬਚ†ਭੂਪਾ। 'ਜਾਤਿ ਤੁਮਾਰੀ ਖੱਤ੍ਰੀ ਅਹੈ?'ਸੁਨਿ ਇਉਂ ਕਮਲ ਨੈਨ ਪੁਨਿ ਕਹੈਂ॥੭੩॥

ਜਿਹਬਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥ ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥ ੩ ॥

ਚੌਪਈ ॥ ਤਦਪਿ ਨ ਨਿਸ਼ਚਾ ਭੂਪਤਿ ਆਵਾ। ਮਨਕੇ ਵਿਖੈ ਅਧਿਕ ਅਕੁਲਾਵਾ ।–ਨਿਰਨੈ ਕਰਿ ਨਹਿੰ ਜਾਤਿ ਬਤਾਵੈਂ । ਨਹਿੰ ਨਿਜ ਆਨਨ ਨਾਮੁ ਅਲਾਵੈਂ–॥੭੪॥ ਦੋਹਰਾ ॥'ਸਾਧ ਗ੍ਰਿਹਸਤੀ ਜਗਤ ਮੈਂ ਔਰ ਸੋਮੁਖੀ[3] ਸੰਤ‡ । ਉਭਯ ਮੱਧ[4] ਤੁਮ ਕੌਨ ਹੋ ? ਕਹੋ ਸੰਤ ਜੀ ਮੰਤ§' ॥ ੭੫ ॥

ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵਲਾਗੀ ਜੀਅਹੁ ਰਹੈ ਨਿਭਰਾਤੀ ॥ ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥ ੪ ॥

ਚੌਪਈ ॥ ਬਹੁ ਵਿਚਾਰ ਕਰਿ ਸੋਚਨ ਲਾਗਾ। ਘਟੀ ਬਿਤੈ[5]ਪੁਨ ਕਹਿ ਵਡ-ਭਾਗਾ । 'ਜੇ ਤੁਮ ਗੋਰਖ ? ਦੇਹੁ ਬੁਝਾਈ' । ਸੁਨਿ ਕਰਿ ਸਤਿਗੁਰੁ ਗਿਰਾ ਅਲਾਈ ॥੭੬ ॥

ਊਪਰਿ ਗਗਨੁ ਗਗਨ ਪਰਿ ਗੋਰਖੁ ਤਾਕਾ ਅਗਮੁ ਗੁਰੂ ਪੁਨਿ ਵਾਸੀ ॥ ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥ ੫ ॥ ੧੧ ॥

---

[1]ਪੁੱਛਣ ਵਾਸਤੇ ਪ੍ਰੀਤੀ ਧਾਰਕੇ। [2]ਹੋਰ ਤੋਂ ਹੋਰ। [3]ਬੁਧੀਮਾਨ (ਅ) ਆਜ਼ਾਦ ਵਿਚਰਨ ਵਾਲੇ (ਏ) ਸੁਮੁਖ=ਸੁਹਣੇ। [4]ਦੋਹਾਂ ਵਿਚੋਂ। [5]ਘੜੀ ਬੀਤੀ ਤੇ।

*ਪਾਃ–ਤਬ ਰਾਜਾਨਾ। †ਪਾਃ–ਤਬ।

‡ਪਾਃ–ਸੋਮੁਖੀ ਜਾਨਤ ਵੰਤ। ਵਾ–ਸੋਮੁਖ ਜਾਨ ਭਵੰਤਿ।

§ਏਹ ਦੋਹਰਾ ਛਾਪੇ ਦੇ ਨੁਸਖਿਆਂ ਵਿਚ ਨਹੀਂ ਹੈ, ਲਿਖਤੀ ਵਿਚ ਹੈ।

ਚੌਪਈ ॥ ਸੁਨੀ ਜਬਹਿ ਬਾਨੀ ਸੁਖ ਰਾਸੀ। ਜਾਨਹੁ[1]–ਨਾਨਕ ਭਇਆ ਉਦਾਸੀ–। ਨਿਸ਼ਚਾ ਦ੍ਰਿੜ੍ਹ ਕੀਨੋ ਮਨ ਰਾਊ। ਬਹੁਰ ਨ ਕਬਹੂੰ ਭਯੋ ਡੁਲਾਊ ॥੭੭॥ ਪ੍ਰੇਮ ਵਿਖੈ ਭੀ ਗਦਗਦ ਬਾਨੀ। ਭਨਤਿ ਬਿਨੈ ਉਸਤਤਿ ਪਦ ਸਾਨੀ[2]। 'ਜਨਮ ਧੰਨ ਵਡਭਾਗ ਹਮਾਰਾ। ਜਾਂ ਤੇ ਦਰਸ਼ਨ ਭਯੋ ਤੁਮਾਰਾ ॥ ੭੮ ॥ ਮਨ ਮੇਰੇ ਕੀ ਜਾਨਹੁ ਸ੍ਵਾਮੀ ! । ਬਨੈ ਨ ਕਹਿਬੋ, ਅੰਤਰਜਾਮੀ ! । ਅਸ ਨ ਮਨੀਖਾ[3] ਤੁਮੈਂ ਪਛਾਨੋਂ । ਰਸਨਾ ਸਕਤਿ ਨ ਨੁਤਹਿੰ ਬਖਾਨੋਂ' ॥ ੭੯ ॥ ਕਹਿ ਇਉਂ ਤੀਨ ਪ੍ਰਦੱਖਨਿ ਦੀਨੀ। ਚਰਨ ਕਮਲ ਪਰ ਬੰਦਨ ਕੀਨੀ। 'ਸਰਬ ਭਾਂਤਿ ਮੁਝ ਦਾਸ ਜਨੀਜੈ।ਚਲਿ ਕਰਿ ਭਵਨ ਪੁਨੀਤ ਕਰੀਜੈ' ॥੮੦॥ [4]'ਪੂਰਬ ਧਰਮਸਾਲ ਬਨਿਵਾਵਹੁ। ਬਹੁਰ ਆਇ ਹਮ ਕੋ ਲੈ ਜਾਵਹੁ'। ਸੁਨਿ ਕਰਿ ਭੂਪਤਿ ਸਦਨ ਸਿਧਾਯੋ। ਕਹਯੋ ਜੁ ਗੁਰੁ ਸੁ ਅਰੰਭ ਕਰਾਯੋ ॥੮੧॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸੰਗਲਾਦੀਪ' ਪ੍ਰਸੰਗ ਬਰਨਨੰ ਨਾਮ ਸੈਂਤਾਲੀਸਮੋਂ ਅਧਯਾਯ ॥ ੪੭ ॥

੪੯. [ਧਯਾਨ ਮਹਿਮਾ। ਸ਼ਿਵਨਾਭ ਪ੍ਰਤਿ ਉਪਦੇਸ਼। ਯੋਗ]

ਦੋਹਰਾ ॥ ਸ਼੍ਰੀ ਗੁਰੁ ਧਯਾਨ ਸੁ ਭਾਨੁ ਸਮ ਰਿਦਾ ਕਮਲ ਬਿਗਸਾਇ।
ਕਵਿਤਾ ਰਚੌਂ ਜਥਾਮਤੀ ਕਹੌਂ ਕਥਾ ਸੁਖਦਾਇ ॥ ੧ ॥

ਭਾਨੁ=ਸੂਰਜ ।
ਜਥਾਮਤੀ=(ਅਪਨੀ) ਮਤਿ ਅਨੁਸਾਰ, ਬੁੱਧੀ ਅਨੁਸਾਰ ।

ਅਰਥ–ਸ਼੍ਰੀ ਗੁਰੂ ਜੀ ਦਾ ਧਯਾਨ ਸੂਰਜ ਸਮਾਨ ਹੈ, (ਜੋ) ਹਿਰਦੇ (ਰੂਪੀ) ਕਮਲ ਨੂੰ ਖਿੜਾ ਦਿੰਦਾ ਹੈ (ਇਸ ਖਿੜੇ ਹਿਰਦੇ ਦੀ ਦਸ਼ਾ ਵਿਚ ਮੈਂ ਅਪਨੀ) ਮਤਿ ਅਨੁਸਾਰ ਕਵਿਤਾ ਰਚਕੇ ਸੁਖਦਾਈ ਕਥਾ (ਅੱਗੋਂ) ਕਹਿੰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਬਹੁ ਲੋਕਨ ਬੁਲਿਵਾਇ ਕੁਵਾਲਾ[6]। ਰਚੀ ਧਰਮਸਾਲਾ ਤਤਕਾਲਾ। ਮ੍ਰਿਗਮਦ[7] ਚੰਦਨ ਅਗਰ ਕਪੂਰਾ ! ਕੀਨ ਸੁ ਲੇਪਨ ਭਾਂਸੋ ਰੂਰਾ॥੨॥ ਬਹੁ ਸੁੰਦਰ ਤਿਹ ਦਰ ਬਨਿਵਾਏ। ਭਾਂਤਿ ਅਨੇਕ ਵਿਛੌਨਾ ਛਾਏ[8]। ਸਰਬ ਗੁਲਾਬ ਕੀਨ ਛਿਰਕਾਵਾ। ਬਹੁ ਸੁਗੰਧਿ ਜਾਂ ਮਹਿੰ ਮਹਿਕਾਵਾ ॥੩॥ ਤਾਂ ਮਹਿੰ ਏਕ ਪ੍ਰਯੰਕ ਡਸਾਯੋ*। ਉਪਰ ਰੁਚਿਰ ਬਿਛੌਨ

---

[1]ਜਾਣਿਆਂ (ਰਾਜੇ ਨੇ) । [2]ਪਦਾਂ ਨਾਲ ਮਿਲੀ ਹੋਈ। [3]ਐਸੀ ਮੇਰੀ ਬੁੱਧੀ ਨਹੀਂ ਜੋ। [4]ਉਸਤਤੀ। [5]ਗੁਰੂ ਜੀ ਬੋਲੇ। [6]ਰਾਜੇ ਨੇ। [7]ਕਸਤੂਰੀ। [8]ਵਿਛਾਏ।

*ਪਾ:–ਵਿਛਾਯੋ।

ਬਿਛਾਯੋ*। ਅਸ ਪ੍ਰਕਾਰ ਕੀ ਰਚਨਾ ਕਰਿਕੈ। ਗਮਨਯੋ ਭੂਪ ਭਾਉ ਉਰ ਧਰਿਕੈ॥੪॥ਜਬ ਆਵਾ ਉਪਬਨ ਕੇ ਮਾਂਹੀ।ਸ਼੍ਰੀ ਨਾਨਕ ਤਹਿੰ ਦੇਖੇ ਨਾਂਹੀ। ਪਰਖਨ ਭਾਉ ਭੂਪ[1],ਗਤਿਦਾਨਾ। ਭਏ ਕਾਲ ਤਿਹ ਅੰਤਰ ਧਯਾਨਾ[2]॥੫॥ ਬਿਨਾਂ ਬਿਲੋਕੇ ਬਿਹਬਲ ਰਾਊ[3]। ਧਰਨਿ ਗਿਰਯੋ ਤਨ ਸੁਧ ਨਹਿੰ ਕਾਊ। ਲਗੀ ਮਿੱਤਕਾ[4] ਅੰਗਨ ਮਾਂਹੀ[5]। ਲੀਨ ਉਚਾਇ ਸੇਵਕਨ ਤਾਂਹੀ॥ ੬॥ ਪੌਂਛ ਅੰਗ ਕਰਿ ਪੌਨ ਝੁਲਾਈ।ਚੇਤਨਤਾ ਭੂਪਤਿ ਤਨ ਆਈ।ਬੋਲਯੋਬਾਨੀ ਹੋਇ ਸਸ਼ੋਕਾ। 'ਕਿਤਗੇ ਸ਼੍ਰੀ ਨਾਨਕ ਸੁਖ[6] ਓਕਾ' ?॥੭॥ ਜਿਨਕੇ ਦਰਸ਼ਨ ਤੀਨਹੁੰ ਤਾਪਾ।ਤਨਕ ਬਿਲੋਕਤਿ ਹੋਵਤਿ ਖਾਪਾ[7]। ਕਿਤਕ ਦਿਵਸ ਕੀ ਲਗੀ ਉਡੀਕਾ। ਅਬ ਪ੍ਰਾਪਤ ਭਾ ਸੁਖ ਮਮ ਜੀ ਕਾ॥੮॥ਮੰਦ ਭਾਗ ਭਾ ਮੋਰ ਮਹਾਨਾ[8]। ਭਏ ਸਪਦ ਹੀ ਅੰਤਰ ਧਯਾਨਾ[9]। ਅਸ ਕਹਿ ਕਾਨਨ[10]† ਕੀ ਦਿਸ਼ ਦੌਰਾ। ਪ੍ਰੇਮ ਪ੍ਰਬਲ ਨੇ ਕੀਨੋਂ ਬਉਰਾ॥ ੯॥ ਆਰਤ ਹੋਇ ਪੁਕਾਰਤਿ ਭਾਰੀ। 'ਪ੍ਰਾਨ ਨਾਥ ! ਮਿਲਿਯੋ ਇਕ ਬਾਰੀ'। ਦੌਰ ਦੌਰ ਸੁਧ ਹੇਤ ਮੁਕੰਦਾ। ਬੂਝਤਿ[11] ਬਿਟਪ[12] ਬਿਹੰਗਨ[13]ਬ੍ਰਿੰਦਾ[14] ॥੧੦॥ ਗਿਰਵਰ ਸਰਵਰਹੂੰਕਰਿਤੀਰਾ[15]। 'ਤੁਮਦੇਖਯੋਕਿਤ[16] ਗੁਨੀਗਹੀਰਾ[17]?'।ਬਿਕੁਲ[18] ਬਚਨ ਬੋਲਤਿ ਬਨ‡ ਮਾਂਹੀ। ਕਿਹ ਅਸਥਾਨ ਬਿਲੋਕੇ ਨਾਂਹੀ॥ ੧੧॥ ਸੇਦ[19] ਅੰਗ ਪੁਨ ਲੋਚਨ ਨੀਰਾ। ਸਰਬ ਭੀਗਗੇ[20] ਚੀਰ [21]ਸਰੀਰਾ। ਗਿਰਯੋ ਧਰਨਿ ਪਰ ਹ੍ਵੈ ਮੁਰਛਾਈ[22]। ਤਬ ਪ੍ਰਗਟੇ ਸ਼੍ਰੀ ਗੁਰ ਜਗ ਸਾਈਂ ॥੧੨॥ ਮੰਦ ਮੰਦ ਕਰਿ ਪਵਨ ਝੁਲਾਵਾ॥ ਪੌਂਛ ਬਦਨ ਕੋ ਨੀਰ ਚੁਵਾਵਾ। ਭੀ ਤਨ ਕੀ ਸੁਧ ਪੁਨ ਅਵਨੀਪਾ। ਪ੍ਰੀਤਮ ਦੇਖੇ ਖਰੇ ਸਮੀਪਾ॥ ੧੩॥ ਪਾਇਨ ਪਰਯੋ ਉਤਾਇਲ[23]ਕਰਿਕੈ।ਉਮਗ ਅਨੰਦ ਰਹਯੋ ਗਰ[24]ਭਰਿਕੈ। 'ਧਰਮਸਾਲ ਮੈਂ ਸਿਰਜੀ[25] ਸ੍ਵਾਮੀ !। ਤੁਮ ਕਿਤ ਗਮਨੇ ਅੰਤਰਜਾਮੀ ? ॥ ੧੪॥ ਅਬ ਚਲਿ ਕਰਿਯੇ ਨਗਰ ਪਵਿੱਤ੍ਰਾ। ਬੈਸ ਰਾਜਿਯੋ ਭਵਨ ਬਚਿੱਤ੍ਰਾ'। ਬਿਨੈ ਸਨੀ[26] ਸ਼ੁਨਨ ਸੁਨਿ§ ਬਾਨੀ। ਨ੍ਰਿਪਤ ਸੰਗ ਗਵਨੇ

---

[1]ਰਾਜੇ ਦਾ ਪ੍ਰੇਮ। [2]ਗੁਪਤ। [3]ਰਾਜਾ। [4]ਮਿੱਟੀ। [5]ਵਿਚ। [6]ਸੁੱਖਾਂ ਦੇ। [7]ਘਰ। [8]ਨਾਸ਼। [9]ਬੜਾ। [10]ਬਨ। [11]ਪੁੱਛਦਾ ਹੈ। [12]ਬ੍ਰਿੱਛਾਂ। [13]ਪੰਛੀਆਂ ਨੂੰ। [14]ਸਾਰਿਆਂ ਤੋਂ। [15]ਨੇੜੇ। [16]ਕਿਤੇ। [17]ਭਾਵ ਗੁਰੂ ਜੀ ਨੂੰ। [18]ਵਜਾਕੁਲ ਹੋਇਆ। [19]ਮੁੜ੍ਹਕਾ। [20]ਭਿੱਜ ਗਏ। [21]ਕਪੜੇ। [22]ਮੂਰਛਾ। [23]ਛੇਤੀ। [24]ਗਲ। [25]ਬਣਾਈ। [26]ਬੇਨਤੀ ਵਾਲੀ ਬਾਣੀ।

*ਪਾ:—ਭਸਾਯੋ। †ਪਾ:--ਨਾਨਕ। ‡ਪਾ:--ਮਨ। §ਪਾ:--ਸ਼ੁਭ। ਸੁਠ।

ਗਤਿ ਦਾਨੀ ॥ ੧੫ ॥ ਧਰਮਸਾਲ ਮਹਿੰ ਰੁਚਿਰ[1] ਪ੍ਰਯੰਕਾ। ਤਹਿੰ ਬੈਸਾਏ ਬਦਨ[2] ਮਯੰਕਾ[3]। ਸਗਰੇ ਨਗਰ ਬਢਾਇ ਉਛਾਹਾ। ਦਰਸ਼ਨ ਹਿਤ ਨਰ ਨਾਰਿ ਉਮਾਹਾ ॥੧੬॥ ਪਾਇਨ[4] ਨਿਕਟ ਉਪਾਇਨ ਧਰਿਹੀਂ। ਹਾਥ ਜੋਰਿਕੈ ਬੰਦਨ ਕਰਿਹੀਂ। ਮੰਜੁਲ[5] ਫੂਲਨ ਅੰਜੁਲ[6] ਡਾਰਹਿੰ। ਚਰਚੈਂ[7] ਚੰਦਨ,ਧੂਪ ਧੁਖਾਰਹਿੰ॥੧੭॥ਅਤਿ ਉਤਸ਼ਵ ਸੋਂ ਪੁਰਿ[8]ਭਾ ਪੂਰਨ।ਕੀਰਤਿ ਪਸਰੀ ਪਾਵਨ ਰੂਰਨ[9]*। ਚੇਦਕਲਾ[10]ਲੇ ਰਾਨੀ ਸੰਗਾ। ਆਵਾ ਭੂਪਤਿ ਹ੍ਰਿਦੇ ਉਮੰਗਾ॥੧੮॥ ਪੂਜਾ ਕੀਨਿ ਖੋੜਸ[11]†ਪ੍ਰਕਾਰਾ। ਕੰਚਨ ਥਾਰ ਹਾਥ ਨਿਜ ਧਾਰਾ।ਬਾਰ[12]ਚੌਮੁਖੇ[13]ਭਾਂ ਮਹਿੰ ਦੀਪਾ[14]।ਕਰੀ ਆਰਤੀ ਪੁਨਿ ਅਵਨੀਪਾ॥ ੧੯ ॥ 'ਜੈ ਜੈ' ਧੁਨਿ ਧੂਮਸਾਲਾ ਪੂਰੀ।ਹੋਇ ਦੀਨ ਬਿਨਤੀ ਕਹਿ ਰੂਰੀ। 'ਭੋ ਪ੍ਰਭੂ ਮੁਝਹਿ ਸਨਾਥ ਕਰੀਜੈ। ਚਰਨ ਸ਼ਰਨ ਕੋ ਪਰਨਾ[15] ਦੀਜੈ॥੨੦॥ ਕਰਹੁ ਆਪਨੋ ਬਰ ਉਪਦੇਸ਼ੂ।ਜਿਹ ਤੇ ਮਿਟਿਹੈ ਜਗਤ ਕਲੇਸ਼ੂ। ਸਰਬ ਦੇਸ਼ ਕੋ ਕਰਹੁ ਕ੍ਰਿਤਾਰਥ। ਤੁਮ ਬਚਨਨ ਮਹਿੰ ਚਤੁਰ[16]ਪਦਾਰਥ ॥ ੨੧ ॥ ਅਸ ਪ੍ਰਕਾਰ ਕੀ ਬਿਨਤੀ ਸੁਨਿਕੈ। ਬੋਲੇ ਦਯਾਲ ਬਿਰਦ ਨਿਜ ਜਨਿਕੈ[17]। 'ਮਨ ਕੋ ਰੋਕਨ ਨਿਰਮਲ ਕਰਨੋ। ਯਹੀ ਉਪਾਵ ਕਲੇਸ਼ਨ ਹਰਨੋ॥੨੨॥ਭਾਂਕੀ ਜਾਨਹੁ ਹੈ ਬਿਧਿ ਦੋਊ।ਬੇਦ ਸੰਤ ਪੁਨਿ ਭਾਖਤਿ ਸੋਊ। ਜੋ ਹੋਵਹਿ ਤੁਝ ਪਾਸ ਸੁਖਾਰੋ[18]।ਸੋ ਕਰਿਯੇ ਨੀਕੇ ਨਿਰਧਾਰੋ[19]॥੨੩॥ਸੁਨਿ ਸ਼ਿਵਨਾਭ ਬੰਦ ਦ੍ਵੈ ਹਾਥਾ। ਚਰਨ ਕਮਲ ਪਰ ਧਰਿ ਕਰਿ ਮਾਥਾ। 'ਜੋ ਦ੍ਵੈ ਬਿਧਿ ਕੋ ਕਹੋ ਉਪਾਈ। ਕਰਿ ਬਿਚਾਰ ਸੋ‡ ਦੇਹੁ ਸੁਨਾਈ'॥ ੨੪ ॥'ਭੋ[20] ਰਾਜਨ ਜੋ ਦ੍ਵੈ ਪਰਕਾਰਾ। ਸੋ ਉਚਰਤਿ ਹੌਂ ਕਰਿ ਬਿਸਥਾਰਾ। ਕਸ਼ਟ ਜੋਗ§

---

[1]ਸੁੰਦਰ। [2]ਮੁੰਹ। [3]ਚੰਦਰਮਾਂ (ਢਾਂਡੂੰ) ਵਾਲੇ। [4]ਚਰਨਾਂ ਦੇ। [5]ਉੱਜਲ। [6]ਬੁੱਕ ਭਰਕੇ। [7]ਛਿੜਕਦੇ ਹਨ। [8]ਸ਼ਹਿਰ। [9]ਸੁੰਦਰ। [10]ਰਾਣੀ ਦਾ ਨਾਮ। [11]ਸੋਲਾਂ। [12]ਬਾਲਕੇ। [13]ਚਾਰ ਮੁੰਹ ਵਾਲੇ। [14]ਦੀਵੇ। [15]ਆਸਰਾ। [16]ਚਾਰੋਂ। [17]ਜਾਣਕੇ। [18]ਤੈਥੋਂ ਸੌਖੇ ਹੋ ਸਕੇ। [19]ਨਿਸ਼ਚੇ। [20]ਹੇ! *ਪਾ:—ਉਰ ਨ। †ਪਾ:—ਕੀਨੀ ਖੋੜ ਪ੍ਰਕਾਰ। ‡ਪਾ:—ਕਰ ਬਿਸਥਾਰ ਸੁ।

§ਕਸ਼ਟ ਯੋਗ ਤੋਂ ਮੁਰਾਦ ਹਠ ਯੋਗ ਦੀ ਹੈ। ਗੁਰੂ ਨਾਨਕ ਦੇਵ ਜੀ ਨੇ ਆਪ ਪਰਤਾਵੇ ਆਤ੍ਰ ਲਈ ਹਠ ਯੋਗ ਕਰਕੇ ਵੇਖਕੇ ਇਸ ਦੀ ਪੜਤਾ ਨਹੀਂ ਕੀਤੀ। ਯਥਾ:—

ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥ ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ ॥ ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥ ਨਾਮ ਬਿਨਾ ਫੋਕਟ

[ਬਾਕੀ ਰੁਕ ਵੇਖੋ ਅਗਲੇ ਪੰਨੇ ਵੇ ਹੋਠਾਂ]

ਇਕ ਭੁਗਤਿ ਜੋਗ ਸੁਨਿ। ਇਨ ਦੋਨੋਂ ਤੇ ਹੈ ਨਿਰਮਲ ਤਨ॥੨੫॥ ਪ੍ਰਥਮ ਕਸ਼ਟ ਜੋ ਜੋਗ ਬਖਾਨਾ।ਅਸ਼ਟ ਅੰਗ ਤਾਂਕੇ ਸੁਨਿ ਕਾਨਾ।ਯਮ ਅਰ ਨੇਮ, ਇਕੰਤੰ ਦੇਸੂ। ਆਸਨ,ਪ੍ਰਾਣਾਯਾਮ ਸੁਦੇਸ਼ੂ ॥੨੬॥ ਧਯਾਨ,ਧਾਰਨਾ ਅਸ਼ਟ[1] ਸਮਾਧਿ[2]।ਪਾਇ ਪਰਮਪਦ[3]ਇਨਕੋ ਸਾਧਿ[4]।ਪ੍ਰਿਥਮੇ ਯਮਸੋ ਦਸਪਰਕਾਰਾ। ਲੱਛਨ ਤਿਨਕੋ ਕਰੋਂ ਬਿਥਾਰਾ ॥ ੨੭ ॥ ਦੋਹਰਾ ॥ ਏਕ ਅਹਿੰਸਾ[5] ਜਾਨਿਯੇ ਮਨ ਬਚ ਕਾਂਯਾਂ ਤੀਨ। ਪਰ ਕੋ ਬੁਰਾ ਜਿ ਚਿਤਵਨਾ ਮਨਕੀ ਹਿੰਸਾ ਚੀਨ ॥੨੮॥ਚੌਪਈ ॥ ਫਿੱਕਾ ਬੋਲ ਦੁਖਾਇ ਹਨਾਵੈ[6]* । ਹਿੰਸਾ ਬਚਨਨ ਕੀ ਕਹਿ-ਲਾਵੈ। ਤੀਜੀ ਮਾਰਨ ਜੀਵਨ ਕੇਰੀ। ਤਯਾਗੈ ਇਨ ਕੋ ਹੈ ਬਿਨ ਦੇਰੀ ॥ ੨੯॥ ਦੂਤਿਯੇ ਸਚ ਉਚਰਨ ਨਿਰਬਹੈ[7]।ਕਬਹੂੰ ਕੂਰ ਨ ਕਿਹ ਬਿਧਿ ਕਹੈ। ਤੀਜੇ ਹੈ ਦੈ ਭਾਂਤਿ ਸਤੇਈ[8]। ਇਕ ਤਨ ਕੀ ਇਕ ਮਨ ਕੀ ਸੋਈ ॥੩੦॥ ਪਰ ਕੀ ਵਸਤੁ ਛਪਾਵਨ ਕਰਨੀ।ਏਹੁ ਸਤੇਈ ਤਨ ਕੀ ਬਰਨੀ। ਕਰਹਿ ਪਾਪ ਪੁਨ ਰਾਖਿ ਦੁਰਾਏ। ਇਹ ਮਨ ਕੀ ਚੋਰੀ ਕਹਿਲਾਏ ॥੩੧॥ ਇਨਦੈ ਭਜਿਨ, ਤ੍ਰਿਤਿਯ ਯਮ ਜਾਨਹੁ। ਭੂਲ ਨ[9] ਕਹੂੰ ਨ੍ਰਿਪਤ ! ਮਨ ਠਾਨਹੁ। ਚੌਥੇ ਬ੍ਰਹਮਚਰਜ ਸੁਖਸਾਰੂ[10] । ਜੀਤਨ ਕਾਮ ਅਸ਼ਟ ਪਰਕਾਰੂ[11]:— ॥੩੨॥ਪ੍ਰਿਥਮੈ ਤ੍ਰਿਯ ਕੀ ਬਾਤੈਂ ਕਰਨੀ।ਦੂਜੇ ਸੁਨਿ ਸੁਨਿ ਮਨ ਮਹਿੰ ਧਰਨੀ।

---

[1]ਅੱਠਵਾਂ। [2]ਸਮਾਧੀ। [3]ਮੁਕਤੀ ਦਾ ਪਦ। [4]ਸਾਧਕੇ। [5]ਜੀਵ ਨਾ ਮਾਰਨੇ। [6]ਦਿਲ ਢਾਹੇ। [7]ਨਿਬਾਹਵੇ। [8]ਚੋਰੀ। [9]ਭੁੱਲਕੇ ਵੀ ਨਾ। [10]ਸ੍ਰੇਸ਼ਟ ਸੁਖ ਦਾਤਾ। [11]ਅੱਠ ਤਰ੍ਹਾਂ। *ਪਾਃ—ਸੁਨਾਵੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥ ੧ ॥ [ਪ੍ਰ: ਅ: ਮ: ੧

ਇਸ ਵਿਦਯਾ ਦਾ ਪੂਰਾ ਉਸਤਾਦ ਬੀ ਨਹੀਂ ਮਿਲਦਾ । ਇਸਦੇ ਸਾਧਨਾਂ ਵਿਚ ਸਰੀਰ ਤੇ ਐਸੇ ਅਸਰ ਪੈਂਦੇ ਹਨ ਕਿ ਅਕਸਰ ਲੋਕ ਰੋਗੀ ਹੋ ਜਾਂਦੇ ਵੇਖਣ ਵਿਚ ਆਏ ਹਨ। ਸਤਿਗੁਰਾਂ ਨੇ ਇਸ ਕਰਕੇ ਸਹਿਜ ਯੋਗ ਸਿਖਾਯਾ ਹੈ, ਜਿਸਨੂੰ ਪ੍ਰੇਮ ਜੋਗ, ਭਗਤ ਜੋਗ ਆਦਿ ਕਹਿੰਦੇ ਹਨ। ਯਥਾ:—

'ਭਗਤਿ ਜੋਗ ਕੌ ਜੋਤਵਾਰ ਹਰਿ ਜਨਕੁ ਉਪਾਯਉ ।' [ਸਵ: ਮ: ੫ ਕੇ

ਗੁਰੂ ਜੀ ਨੇ ਨਾਮ ਨਾਲ ਚਿਤ ਦਾ ਜੀਉ ਪੈਣਾ ਤੇ ਸਾਈਂ ਦੇ ਪ੍ਰੇਮ ਵਿਚ ਲਗ ਪੈਣਾ ਸਿਖਾਇਆ ਹੈ, ਜੋ ਗ੍ਰਹਸਤੀ ਬੀ ਕਰ ਸਕਦੇ ਤੇ ਜੀਵਨ ਦਾ ਆਤਮ-ਰਸ ਮਾਣ ਸਕਦੇ ਹਨ। ਕਵਿ ਸੰਤੋਖ ਸਿੰਘ ਜੀ ਨੇ ਇਸੇ ਅਧਯਾਯ ਦੇ ਅਖੀਰ ਅੰਕ ੯੧ ਵਿਚ ਇਹੋ ਗੱਲ ਦੱਸੀ ਹੈ:—

ਭਗਤ ਜੋਗ ਇਹ ਜਾਨਿਯੇ ਕਲਿ ਮਹਿ ਪਥਿ ਸੁਖੈਨ।
ਕਸ਼ਟ ਜੋਗ ਦੁਸ਼ਤਰ ਅਹੈ ਹੋਇ ਨ ਜੇਨੈਂ ਕੈਨ।

ਤੀਜੈ ਤਿਯ ਇਕਾਂਤ ਮਿਲ ਬੈਸਨ ॥ ਚੌਥੇ ਹੋਵਤਿ ਅੰਗ ਸਪਰਸ਼ਨ॥੩੩॥
ਪੰਚਮ ਹਿਤ ਕਰਿ ਦੇਖੈ ਤਿਯ ਕੋ । ਛਠੇ[1] ਅਲਿੰਗਨ[2] ਕਰੈ ਹੀਯ ਸੋਂ ।
ਸਪਤ ਚਿਤਵਨੋਂ[3] ਮਨ ਮਹਿੰ ਨਾਰੀ । ਅਸ਼ਟਮ ਭੋਗ ਕਰਨ ਬਿਧਿਸਾਰੀ॥
੩੪ ॥ ਇਨ ਸਭਿਹਿਨਿ ਕੋ ਤਯਾਗੋ ਜੋਈ । ਬ੍ਰਹਮਚਰਜ ਧਾਰਤਿ ਹੈਂ ਤੋਈ।
ਪੰਚਮ ਯਮ ਹੈ ਧੀਰਜ ਕਰਨੀ। ਦੁਖ ਸੁਖ ਸਦਾ ਸਹੇ ਸਮ ਧਰਨੀ॥ ੩੫ ॥
ਆਪਦ[4] ਸੰਪਦ[5], ਆਤਪ[6], ਸੀਤਾ[7] । ਬਿਕੁਲ[8] ਨ ਹੋਇ ਭੁਲਾਵੈ ਚੀਤਾ[9] । ਖਸ਼ਟਮ[10] ਯਮ ਹੈ ਖਿਮਾ[11] ਸੁਹਾਈ[12] । ਮਨ ਮਹਿੰ ਛੋਭ[13] ਨ ਕਬਹੁੰ ਉਠਾਈ ॥ ੩੬ ॥ ਭਲਾ ਕਿ ਬੁਰਾ ਬਖਾਨੈ ਕੋਇ । ਸਹਿਨ ਸ਼ੀਲ[14] ਮਨ ਸਭਿ ਤੇ ਹੋਇ । ਸਪਤਮ ਦੁਖੀ ਨ ਦੇਖੇ ਕਾਂਹੀ[15]। ਦਯਾ ਕਰੇ ਸਭਿ ਸੋਂ ਨਿਰਬਾਹੀ ॥੩੭॥ ਅਸ਼ਟਮ ਕੋਮਲ ਹਿਰਦਾ ਰਾਖੈ । ਸ਼ੁਭ ਉਪਦੇਸ਼ ਸਭਨ ਸੋਂ ਭਾਖੈ।ਨੌਮੋ ਯਮ ਮਿਰਜਾਦ ਅਹਾਰਾ[16]। ਭਲਾ ਬੁਰਾ ਲਖਿ ਕਰੈ ਵਿਚਾਰਾ ॥੩੮॥ ਖਾਵਨ ਕੋ ਅਹਾਰ[17] ਹੈ ਜੇਤੋ । ਚੌਥੇ ਭਾਗ ਖਾਇ ਨ ਕਮ[18] ਤੇਤੋ[19]। ਦਸਮੋ ਯਮ ਸੋ ਸ਼ੌਚ[20] ਲਖੀਜੈ। ਜਲ ਮ੍ਰਿਤਕਾ[21] ਇਸ਼ਨਾਨ ਕਰੀਜੈ॥੩੯॥ ਰਾਗ ਦ੍ਵੈਖ ਕੀ ਮਲ ਉਰ ਮਾਂਹੀ । ਤਜਿ ਕਰਿ ਸ਼ੌਚ[22] ਕਰਤਿ ਹੈ ਤਾਂਹੀ[23] । ਯਮ ਦਸ ਇਸੀ ਪ੍ਰਕਾਰ ਅਲਾਏ । ਦਸ ਅਬ ਨੇਮ ਸੁਨੋ ਮਨ ਲਾਏ:—
॥ ੪੦ ॥ ਪ੍ਰਥਮੇ ਤਪ ਸੋ ਤੀਨ ਪ੍ਰਕਾਰਾ । ਰਜ ਤਮ ਬਹੁਰ ਸ਼ਾਂਤਕੀ ਸਾਰਾ । ਛੁਧਾ[24], ਅਗਨ, ਜਲ ਸੋਂ ਤਨ ਤਾਵਾ[25] । ਇਹੈ ਤਾਮਸੀ ਫਲਦਾ[26] ਗਾਵਾ[27] ॥ ੪੧ ॥ ਰਿਦੇ ਗਯਾਨ ਇਸਤੇ ਨਹਿੰ ਹੋਇ । ਦੇਤਿ ਫਲਨ[28] ਜੋ ਕਰਿ ਹੈ ਕੋਇ । ਰੋਕ ਕੁਕਰਮ[29] ਰਿਖੀਕ[30] ਜੁ* ਕਰਨੀ । ਰਾਜਸ ਇਹੈ ਸੁਕਰਮਨ ਧਰਨੀ[31]† ॥੪੨॥ ਦੋਹਰਾ ॥ ਬਹੁਰ ਸ਼ਾਂਤਕੀ ਤਪ ਇਹੈ ਬ੍ਰਿਤ[32] ਟਿਕਾਵਨ ਕੀਨਿ । ਨੇਮ ਸੰਤੋਖ ਦੂਜੋ ਲਖੋ ਦ੍ਵੈ ਪ੍ਰਕਾਰ ਸੋ ਚੀਨ ॥ ੪੩ ॥

---

[1]ਛੀਵੇਂ । [2]ਛੋਹਣਾ । [3]ਖਿਆਲ ਕਰਨਾ । [4]ਦੁੱਖ ਵਿਚ । [5]ਖੁਸ਼ਹਾਲੀ ਵਿਚ । [6]ਧੁੱਪ ਵਿਚ । [7]ਪਾਲੇ ਵਿਚ । [8]ਵਿਆਕੁਲ । [9]ਚਿੱਤ ।[10]ਛੇਵੇਂ ।[11]ਦੂਜੇ ਦੀ ਵਧੀਕੀ ਸਹਿਣੀ । [12]ਸ਼ੋਭਾ ਵਾਲੀ ਹੈ । [13]ਰੰਜਗੀ । [14]ਸਹਾਰੇ ਦਾ ਸੁਭਾਵ । [15]ਕਿਸੇ ਨੂੰ ਭੀ । [16]ਭੋਜਨ ਮਰਯਾਦਾ ਦਾ ਖਾਵੇ । [17]ਭੋਜਨ । [18]ਘੱਟ । [19]ਤਿਸਤੋਂ । [20]ਪਵਿੱਤ੍ਰ ਹੋਣਾ। [21]ਮਿੱਟੀ। [22]ਪਵਿੱਤ੍ਰਤਾ । [23]ਤਦੋਂ । [24]ਭੁੱਖ । [25]ਤਪਾਇਆ । [26]ਫਲ ਦੇਣ ਵਾਲਾ । [27]ਕਿਹਾ ਜਾਂਦਾ ਹੈ । [28]ਫਲਾਂ ਨੂੰ । [29]ਮੰਦੇ ਕੰਮਾਂ ਦੀ । [30]ਇੰਦ੍ਰੀਆਂ ਨੂੰ । [31]ਸ੍ਰੇਸ਼ਟ ਕੰਮਾਂ ਦਾ ਧਾਰਨਾ । [32]ਬਿਰਤੀ ਨੂੰ । *ਪਾਃ-ਜਿ । †ਪਾਃ—ਕਰਨੀ ।

ਚੌਪਈ ॥ ਹਾਥ ਪਦਾਰਥ ਆਵਤਿ ਨਾਂਹੀ।'ਹੌਂ ਸੰਤੋਖੀ' ਅਸ ਮੁਖ ਪ੍ਰਾਹੀ[1]। ਤਿਸ ਤੇ ਰਿਦੈ ਹਰਖ ਨਹਿੰ ਹੋਇ।ਨਿਜ ਕੀਰਤਿ ਕੋ ਚਾਹਤਿ ਸੋਇ॥੪੪॥ ਦੂਜੇ ਯਥਾ ਲਾਭ ਸੰਤੋਖੂ[2]। ਧਾਰਤਿ ਹੈ ਯੋਗੀ ਬਿਨ ਦੋਖੂ। ਬਸਤਿ ਨ ਪ੍ਰਾਪਤਿ ਤੌਂ[3] ਹਰਖਾਈ[4]। ਜੋ ਪ੍ਰਾਪਤਿ[5] ਹ੍ਵੈ ਤੌਂ[6] ਸੁਖ ਪਾਈ ॥ ੪੫ ॥ ਦੋਹਰਾ ॥ ਵਾਹਿਗੁਰੂ ਕੀ ਰਜਾਇ ਪੈ ਹਰਖੈ ਮਨ ਸੁਖ ਪਾਇ*। ਤੀਸਰ ਆਸਤਕ[7] ਬੁੱਧਿ ਹੈ ਗੁਰੁ ਬਚ[8] ਦ੍ਰਿੜ ਨਿਸ਼ਚਾਇ[9] ॥ ੪੬ ॥ ਚੌਪਈ ॥ ਚੌਥੇ ਦਾਨ ਦੇਨਿ ਕੋ ਦਾਤਾ। ਤਮ, ਰਜ, ਸਤ ਗੁਨ ਤਿੰਹ ਤੈ ਭਾਂਤਾ[10]। ਕਲਹਿ ਕ੍ਰੋਧ ਸੋਂ ਬਿਨ ਸ਼ੁਭ ਕਾਲਾ। ਦੇਤਿ ਤਾਮਸੀ ਰੀਤਿ[11] ਬਿਸਾਲਾ ॥ ੪੭॥ ਨਿਜ ਜਸ ਹੇਤ ਦੇਤਿ ਜੋ ਦਾਨ॥ਅਹੈ ਰਾਜਸੀ, ਫਲ ਲਘੁ[12]ਜਾਨ॥ ਕਰਿਕੈ ਬਿਨੈ[13]ਦੇਯਨਰ[14] ਦੇਖੀ। ਏਹੁ ਸ਼ਾਂਤਕੀ ਫਲਤਿ[15]ਵਿਸ਼ੇਖੀ ॥੪੮॥ ਦੋਹਰਾ ॥ ਵਾਹਿਗੁਰੂ ਕੋ ਜਾਨਿਕੈ ਸਭੈ ਪਦਾਰਥ ਦੇਇ। ਤਨਕ ਨ ਅਪਨਾ ਮਾਨਈ ਤਾਂਹਿ ਅਖੈ[16] ਫਲ ਲੇਇ ॥੪੯॥ਚੌਪਈ॥ਦਰਬ ਕਿਧੌਂ[17] ਬਿੱਦਯਾ ਕੌ ਦਾਨਾ। ਦੇਤਿ ਸ਼ਾਂਤਕੀ ਹ੍ਵੈ ਨਿਰਮਾਨਾ। ਤਿਹ ਕੋ ਫਲ ਹ੍ਵੈ ਅਮਿਤ ਬਿਸਾਲਾ। ਬੇਦ ਸੰਤ ਭਾਖਤਿ ਇਸ ਢਾਲਾ ॥੫੦॥ ਪੰਚਮ ਪੂਜਾ ਮਨ ਕਰਿ ਕਰਨੀ। ਰਿਦੇ ਭਾਵਨੀ ਗੁਰੂ ਮਹਿੰ ਧਰਨੀ।ਸਫਲੀ ਪੂਜਾ ਹੋਵਤਿ ਤਾਂਕੀ। ਸਦਾ ਭਾਵਨੀ ਸੋਂ ਮਤਿ ਜਾਂਕੀ ॥ ੫੧ ॥ ਦੋਹਰਾ ॥ ਛਠਵ ਨੇਮ ਨਿਜ 'ਗੁਰ ਸਬਦ'ਤਾਂਕੇ ਜੋ†ਅਨੁਸਾਰ। ਤਿਨਹੀ ਕੋ ਪਢਿ ਹੈ[18]ਸੁਨੈ ਤਿਨ ਕੋ ਕਰਹਿ ਬਿਚਾਰ ॥੫੨॥ਚੌਪਈ॥ਗੁਰੂ ਸਿਧਾਂਤ ਬਿਨਾ ਜੋ ਆਨਾ[19]। ਤਿਨਕੇ ਬਚਨ ਸੁਨੇ ਨਹਿੰ ਕਾਨਾ।ਸਪਤਮ ਪਢੈ ਸੁਨੈ ਜਿਹ ਰੀਤੀ।ਵਰਤੈ ਤਿਹ ਅਨੁਸਾਰ ਸਪ੍ਰੀਤੀ ॥ ੫੩ ॥ ਬਿਨਾ ਦੰਭ[20] ਗੁਰੁ ਸਬਦ ਕਮਾਵਨ। ਕਰਹਿ ਸਦਾ ਹ੍ਵੈ ਤਨ ਮਨ ਪਾਵਨ[21]। ਅਸ਼ਟਮ ਬ੍ਰਿੱਤਿ ਸ਼ਾਂਤਕੀ ਰਾਖੈ। ਨਿਵ ਚਲਨਾ

---

[1]ਕਹੇ । [2]ਜੋ ਮਿਲ ਜਾਏ ਉਸ ਤੇ ਸੰਤੋਖ । [3]ਤਾਂ ਭੀ । [4]ਪਰਸੰਨ ਰਹੇ । [5]ਮਿਲ ਜਾਵੇ । [6]ਤਾਂ ਭੀ । [7]ਸ਼ਰਧਾ ਵਾਲੀ । [8]ਗੁਰ ਬਚਨਾ ਉਤੇ । [9]ਦ੍ਰਿੜ ਨਿਸ਼ਚਾ ਕਰੇ । [10]ਤਿੰਨ ਤਰ੍ਹਾਂ ਦੇ। [11]ਇਹ ਤਾਮਸੀ ਰੀਤ ਹੈ। [12]ਥੋੜਾ । [13]ਬੇਨਤੀ । [14]ਭਾਵ ਅਧਿਕਾਰੀ ਪੁਰਖ ਨੂੰ। [15]ਫਲਦਾ ਹੈ। [16]ਅਵਿਨਾਸ਼ੀ, ਜੋ ਕਦੇ ਨਾਸ਼ ਨਾ ਹੋਵੇ। [17]ਯਾਂ। [18]ਪੜ੍ਹੇ। [19]ਹੋਰ ਸਿੱਧਾਂਤ ਹਨ। [20]ਬਿਨਾ ਪਖੰਡ। [21]ਪਵਿੱਤਰ।

*ਪਾ:—ਵਾਹਿਗੁਰੂ ਕਰਿ ਜਾਪਿ ਲੇਹੁ ਰਖੈ ਜਿ ਮਨ ਸੁਖ ਪਾਇ।

†ਪਾ:—ਮਤ।

ਮਧੁਰੀ[1] ਮੁਖ ਭਾਖੇ ॥ ੫੪ ॥ ਨਵਮੋ ਨੇਮ ਪਾਠ ਜੋ ਕਰਨਾ। ਤਿਹ ਮਹਿੰ ਅਪਰ[2] ਨ ਬਚਨ ਉਚਰਨਾ। ਦਸਵੇਂ* ਹੋਮ ਅਗਨਿ ਜੋ ਕਰਿਹੀ[3]। ਸੁਰ[4] ਪ੍ਰਸੰਨ ਹਿਤ ਮਨਸਾ ਧਰਿਹੀ[5] ॥੫੫॥ ਸਿੱਖ ਛੁਧਾਤੁਰ[6] ਕੇ ਮੁਖਪਾਵਨ[7]। ਬ੍ਰਹਮਹੋਮ† ਇਹ ਭਲੋ ਸੁਹਾਵਨ‡। ਵਾਹਿਗੁਰੂ ਕੋ ਕਰਹਿ ਉਚਾਰਾ। ਤਾਂ ਪਾਛੇ ਮੁਖ ਪਾਇ ਅਹਾਰਾ ॥ ੫੬ ॥ ਬਦਨ ਦੇਵਤਾ ਪਾਵਕ ਕਹਿਯੇ[8]। ਸਰਬ ਸੁਰਨ ਕੀ ਜਿਹਵਾ ਲਹਿਯੇ[9]। ਬ੍ਰਹਮ ਪ੍ਰਸੰਨ ਸੰਗਿ ਸੁਰ ਸਾਰੇ। ਤ੍ਰਿਪਤਿ ਹੋਤਿ ਹਰਿਨਾਮ ਉਚਾਰੇ[10] ॥੫੭॥ ਦੋਹਰਾ ॥ ਤ੍ਰਿਤੀ ਹੋਮ ਹੈ ਗ੍ਯਾਨ ਕਾ ਰਸ ਰਿਖੀਕ ਕੇ ਦਰਬ[11]। ਗ੍ਯਾਨ ਅਗਨਿ ਮੈਂ ਹੋਮਹੀ ਤਨ ਹੰਤਾਦਿਕ[12] ਸਰਬ ॥੫੮॥ ਚੌਪਈ ॥ ਦਸ ਪ੍ਰਕਾਰ ਇਹ ਨੇਮ ਗਿਨਾਵਾ। ਕਸ਼ਟ ਜੋਗ ਦੁਤਿ[13] ਅੰਗ ਸੁਹਾਵਾ। ਅੰਗ ਤੀਸਰੇ 'ਦੇਸ਼ ਇਕੰਤੇ'§ਨਰ

[1]ਸਿੱਠੀ। [2]ਹੋਰ। [3]ਕਰਦੇ ਹਨ। [4]ਦੇਵਤੇ। [5]ਧਰਦੇ ਹਨ। [6]ਭੁੱਖੇ। [7]ਪਾਵੇ। [8](ਨਾਮ ਵਾਲੇ ਛੁਧਾਤੁਰ) ਦੇ ਮੂੰਹ ਨੂੰ ਅਗਨੀ ਦੇਵਤਾ ਕਹੋ (ਅ) ਅੱਗ ਨੂੰ ਦੇਉਤਿਆਂ ਦਾ ਮੂੰਹ ਕਹਿੰਦੇ ਹਨ। [9]ਅੱਗ ਸਾਰੇ ਦੇਉਤਿਆਂ ਦੀ ਜੀਭ ਸਮਝੋ। [10](ਛੁਧਾਤੁਰ ਦੀ ਜੀਭ ਨੇ ਅਹੁਤੀ ਲਈ ਹੈ ਅੰਨ ਦੀ ਨਾਮ ਉਚਾਰਦੇ) ਹਰਿ ਨਾਮ ਦੇ ਉਚਾਰਨ ਨਾਲ ਬ੍ਰਹਮ ਪ੍ਰਸੰਨ ਹੁੰਦਾ ਹੈ (ਬ੍ਰਹਮ ਪ੍ਰਸੰਨ ਹੋਣ ਨਾਲ) ਸਾਰੇ ਦੇਵਤੇ (ਸੁਤੇ ਹੀ) ਤ੍ਰਿਪਤ ਹੁੰਦੇ ਹਨ। [11]ਇੰਦ੍ਰੀ ਰਸਾਂ ਦੇ ਵੇਗ [ਸੰਸਃ ਦ੍ਰਵ] (ਅ) ਇੰਦ੍ਰੀ ਰਸਾਂ ਦੇ ਪਦਾਰਥ। [12]ਹੰਕਾਰ ਆਦਿਕ। [13]ਦ੍ਰੁਜਾ।

*ਪਾਃ--ਦਸਮੋਂ। †ਪਾਃ--ਬ੍ਰਹਮ ਭੋਜ। ‡ਕਵਿ ਜੀ ਦਸਦੇ ਹਨ ਕਿ ਪਰਮੇਸ਼ੁਰ ਦੇ ਮਾਰਗ ਟੁਰਣ ਵਾਲੇ ਭੁੱਖੇ ਸਿਖ ਨੂੰ ਜੋ ਭੋਜਨ ਖਿਲਾਉਣਾ ਹੈ ਇਹ ਦੇਉਤਿਆਂ ਨੂੰ ਪ੍ਰਸੰਨ ਕਰਨ ਨਮਿੱਤ ਅੱਗ ਵਿਚ ਹੋਮ ਕਰਨ ਨਾਲੋਂ ਸ੍ਰੇਸ਼ਟ ਹੈ।

ਅੰਗ ੫੭ ਵਿਚ ਦੱਸਦੇ ਹਨ ਕਿ ਅੱਗ ਨੂੰ ਦੇਉਤਿਆਂ ਦਾ ਮੂੰਹ ਤੇ ਜੀਭ ਕਹਿੰਦੇ ਹਨ, ਪਰ ਸਾਰੇ ਦੇਉਤੇ ਬ੍ਰਹਮ ਸਮੇਤ 'ਹਰਿਨਾਮ' ਦਾ ਉਚਾਰਣ ਸੁਣਕੇ ਪ੍ਰਸੰਨ ਹੁੰਦੇ ਹਨ, ਨਾਮ ਜਪਣ ਵਾਲੇ ਛੁਧਾਤੁਰ ਦੇ ਮੂੰਹ ਵਿਚ ਅੰਨ ਪਾਉਣਾ ਇਹ ਬ੍ਰਹਮ ਹੋਮ ਹੈ, ਜਿਸ ਵਿਚ ਅੰਨ ਦੀ ਅਹੁਤੀ ਪੈਂਦੀ ਹੈ ਤੇ ਜੀਭ ਨਾਮ ਉਚਾਰਨ ਵਾਲੀ ਹੋਣ ਕਰਕੇ ਉਹ ਅਹੁਤੀ ਬ੍ਰਹਮ ਨੂੰ ਪਹੁੰਚਦੀ ਹੈ, ਬ੍ਰਹਮ ਦੇ ਪ੍ਰਸੰਨ ਹੋਣ ਨਾਲ ਸਾਰਾ ਬ੍ਰਹਮੰਡ ਪ੍ਰਸੰਨ ਹੁੰਦਾ ਹੈ। ਅੰਗ ੫੮ ਵਿਚ ਤਨ ਹੰਤਾ ਦਾ ਅਰਪਨ ਕਰਨਾ ਕਵਿ ਜੀ ਨੇ ਗ੍ਯਾਨ ਰੂਪੀ ਹੋਮ ਲਿਖਿਆ ਹੈ।

§ਯੋਗ ਦਰਸ਼ਨ ਵਿੱਚ ਇਕ ਅੰਗ 'ਪ੍ਰਤ੍ਯਾਹਾਰ' ਪੰਜਵੇਂ ਥਾਂ ਹੈ ਜੋ ਏਥੇ ਨਹੀਂ, ਉਸਦੀ ਥਾਵੇਂ 'ਇਕੰਤਦੇਸ਼' ਇਕ ਅੰਗ ਆਪ ਨੇ ਏਥੇ ਤੀਸਰੇ ਥਾਂ ਦਿੱਤਾ ਹੈ, ਇਹ ਫੇਰ ਪੈਰਾਣ ਆਦਿ ਯਾ ਹੋਰ ਯੋਗ ਗ੍ਰੰਥਾਂ ਅਨੁਸਾਰ ਹੈ, ਇਸੀ ਤਰ੍ਹਾਂ ਯਮ ਨਿਯਮ ਇੱਥੇ ਦਸ ਦਸ ਵਰਣਨ ਹੋਏ ਹਨ, ਯੋਗ ਦਰਸ਼ਨ ਵਿੱਚ ਪੰਜ ਪੰਜ ਹਨ।

ਬਚ ਸੁਨਿਯ ਨ[1] ਤਹਾਂ ਬਸੰਤੇ ॥੫੯॥ ਚੌਥੇ ਅੰਗ ਯੋਗ ਕਾ ਆਸਨ। ਬੇਦ ਜੁਗੀਸ਼ਰ ਕਰਿਹੀਂ ਭਾਸ਼ਨ।ਜੇਤੇ ਜੀਵ ਜਗਤ ਮਹਿੰ ਜਾਨਹੁ। ਆਸਨ ਤੇਤੇ ਹੀ ਪਰਮਾਨਹੁ॥ ੬੦॥ ਤਿਨ ਤੇ ਯੁਗਮ[2] ਸ਼ਿਰੋਮਣ ਬੀਨੇ[3]। ਮਹਾਂ ਪੁਰਖ ਹਿਤ ਕਰਿ[4] ਸੋ ਲੀਨੇ।ਸਿੱਧ ਆਸਨ,ਪਦਮਾਸਨ ਦੋਊ।ਤਿਨਹਿੰ ਜਿ ਲੱਛਨ ਸੁਨਿਯੇ ਸੋਊ ॥ ੬੧॥ ਛਿਤਿ[5] ਕਛੁ ਖੋਦ ਮ੍ਰਿਦੁਲ ਤ੍ਰਿਣ[6] ਪਾਏ। ਬੈਸਹਿ ਪੁਨ ਪਟ[7] ਬਿਮਲ[8] ਬਿਛਾਏ। ਹੈ ਪਾਵਨ, ਨਹਿੰ ਅੰਗ ਭੁਲਾਏ। ਬਾਮ[9] ਪੈਰ ਸੋਂ ਗੁਦਾ ਦਬਾਏ॥੬੨॥ ਦੋਹਰਾ ॥ ਇੰਦ੍ਰੀ ਪਰ ਦਹਿਨ[10] ਧਰੈ, ਅੱਗ[11] ਨਾਸਕਾ[12] ਧਯਾਨ ।–ਸਿੱਧਿ ਆਸਨ–ਇਹਕੋ ਭਨੈ[13], ਯੋਗੀ* ਕਰਤਿ ਸਜਾਨ[14]॥੬੩॥ਚੌਪਈ॥ ਦਾਏਂ ਪਗ ਪਰ ਧਰਿ ਕਰਿ ਬਾਂਵਾਂ।ਬਾਵੇਂ ਪਰ ਕਰ ਦਹਿਨ ਟਿਕਾਵਾ† ।ਦੋਨੋ ਭੁਜਾ ਕੰਡ ਕਰਿ ਪਾਛੇ। ਗਹੇ[15] ਅੰਗੁਠੇ ਪਗ[16] ਦਿਢ[17] ਆਛੇ ॥੬੪॥ ਭ੍ਰੂ ਕੋ[18] ਕਿਧੋਂ[19] ਨਾਸਕਾ[20] ਧਯਾਨਾ। ਕਰਿ ਬੈਸੇ[21] ਪਦਮਾਸਨ ਜਾਨਾ। ਅੰਗ ਪੰਚਮੋ ਪ੍ਰਾਣਾਯਾਮ। ਪੂਰਕ, ਕੁੰਭਕ, ਰੇਚਕ, ਨਾਮ ॥ ੬੫ ॥ ਬਾਹਰ ਤੇ ਮਨ ਸੁਰਤਿ ਟਿਕਾਵੇ। ਦਹਿਨੇ ਸੁਰ ਤੇ ਪ੍ਰਾਣ ਚਢਾਵੈ। ਖੈਂਚਤਿ ਦ੍ਵਾਦਸ਼[22] ਮਾਤ੍ਰਹਿ[23] ਜੋਇ। ਓਅੰਕਾਰ ਜਪੈ ਤਬ ਸੋਇ ॥੬੬॥ ਜਿਤੇ[24] ਪ੍ਰਾਣ ਅੰਤਰ ਠਹਿਰਾਵੈ। 'ਕੁੰਭਕ' ਤੇਤੋ[25] ਨਾਮ ਕਹਾਵੈ। ਚੌਬਿਸ ਮਾਤ੍ਰਾ ਓਅੰਕਾਰਾ। ਜਾਪ ਕਰੈ ਤਿੰਹ ਸਮੈਂ ਉਚਾਰਾ॥੬੭॥ ਬਾਵੇਂ[26] ਸੁਰ ਸੋਂ ਕਰਹਿ ਉਤਾਰਾ।ਦ੍ਵਾਦਸ਼ ਮਾਤ੍ਰਾ ਜਪ ਓਅੰਕਾਰਾ। 'ਰੇਚਕ' ਯਾਂਕੋ ਨਾਮ ਕਹੀਜੈ। ਸਨੈ ਸਨੈ[27] ਜੋ ਛੋਡਨ ਕੀਜੈ ॥ ੬੮ ॥ ਤੈਸੇ ਹੀ ਬਾਏਂ ਤੇ ਦਾਏਂ। ਦਾਏਂ ਤੇ ਬਾਏਂ ਸੁ ਚਢਾਏ। ਖੁਲ੍ਹੈ ਰਾਹਿ ਤ੍ਰਿਕੁਟੀ[28] ਇਸ ਢਾਰਾ[29]। ਠਹਿਰਹਿੰ ਪ੍ਰਾਣ ਜਿ ਦਸਵੇਂ ਦ੍ਵਾਰਾ॥੬੯॥ ਤਬੈ ਅਨਾਹਦ ਕੀ ਧੁਨਿ ਖੁਲਿ ਹੈ।ਦਰਸ਼ਨ ਪਰਮਜੋਤਿ ਕੋ ਮਿਲਿਹੈ।ਝਿਲਮਿਲਕਾਰ ਮਹਾਨ

---

[1]ਪੁਰਸ਼ਾਂ ਦੇ ਬਚਨ ਸੁਣਾਈ ਨਾ ਦੇਣ। [2]ਜਾਣੋਂ। [3]ਦੋ। [4]ਚੁਣੇ। [5]ਪ੍ਰੇਮ ਨਾਲ। [6]ਧਰਤੀ। [7]ਨਰਮ ਘਾਹ। [8]ਕੱਪੜਾ। [9]ਉੱਜਲ। [10]ਖੱਬੇ। [11]ਸੱਜਾ। [12]ਅੱਗੇ। [13]ਨਾਸਾਂ (ਉਤੇ)। [14]ਕਹਿੰਦੇ ਹਨ। [15]ਚਤੁਰ। [16]ਫੜੇ। [17]ਪੈਰਾਂ ਦੇ। [18]ਪੱਕੇ ਕਰਕੇ। [19]ਭੁਰਵੱਟਿਆਂ ਦੇ ਵਿਚਲੀ ਥਾਂ। [20]ਜਾਂ। [21]ਨਾਸਾਂ। [22]ਬੈਠੇ। [23]ਬਾਰਾਂ। [24]ਵਾਰੀ। [25]ਜਿਤਨੇ। [26]ਤਿਤਨੇ। [27]ਖੱਬੇ। [28]ਹੌਲੇ ਹੌਲੇ। [29]ਭੁਰਵੱਟਿਆਂ ਵਿਚਕਾਰਲੀ ਥਾਂ ਦਾ। [30]ਇਸ ਤਰ੍ਹਾਂ।

*ਪਾ:–ਯੋਂ ਨਰ।

†ਪਾਠਾਂਤ੍ਰ–ਦਾਂਏ ਪਟ ਪਰ ਧਰ ਪਗ ਬਾਂਵਾਂ। ਬਾਂਵੇਂ ਪਰ ਪਗ ਦਹਿਨ ਟਿਕਾਵਾ।

ਪ੍ਰਕਾਸ਼ਾ[1]। ਜਿਹੰ ਪਿਖ ਹੈ ਵਿਸ਼ੇਖ ਸੁਖਰਾਸਾ ॥੭੦॥ ਦੋਹਰਾ ॥ ਜਿਉਂ ਜਿਉਂ ਧਰਿਹੀ ਧਯਾਨ ਕੋ ਤਿਉਂ ਤਿਉਂ ਧੁਨਿ ਵਧਿ ਜਾਇ।ਖਸ਼ਟ[2] ਅੰਗ ਹੈ ਯੋਗ ਕਾ 'ਧਯਾਨ' ਧਰਤਿ ਸੁਖ ਪਾਇ ॥ ੭੧ ॥ ਚੌਪਈ ॥ ਦੈ ਪ੍ਰਕਾਰ ਕੋ ਲਖਹੁ ਸੁ ਧਯਾਨਾ। ਬਾਹਯ ਕਾ,ਅੰਤ੍ਰੀਕ ਬਖਾਨਾ[3]। ਬਿਸ਼ਨ ਚਤੁਰਭੁਜ[*] ਕੋ ਜੋ ਧਯਾਨਾ। ਸੋ ਬਾਹਰ ਕਾ ਜਾਨ, ਸੁਜਾਨਾ[4] ! ॥੭੨॥ ਗੁਰ ਕੇ ਸਬਦ ਵਿਖੈ ਜੋ ਜੋਰਾ[5]। ਨਾਭੀ[6], ਰਿਦੈ[7], ਕਿ ਨਾਸਾ † ਓਰਾ[8]। ਕੈ ਭ੍ਰੂ ਕੇ[9] ‡ ਕੈ ਦਸਵੈਂ ਦ੍ਵਾਰਾ। ਧਰੈ ਅਨਾਹਦ ਧੁਨਿ ਕੈ ਧਾਰਾ ॥ ੭੩ ॥ ਜਬਹਿ ਅਨਾਹਦ ਧੁਨਿ ਖੁਲਿ ਜਾਵਹਿ। ਕਿਧੌਂ ਜੋਤਿ ਕੋ ਧਯਾਨ ਲਗਾਵਹਿ। ਇਹ ਅੰਤ੍ਰਿਕ[10] ਮਨ ਮਹਿੰ ਪਹਿਚਾਨਹਿੰ। ਸਪਤਮ[11] ਅੰਗ ਧਾਰਨਾ§ ਮਾਨਹਿ ॥੭੪॥ ਤਿਹ ਪ੍ਰਤਿਬੰਧ[12] ਸੰਕਲਪ ਉਠਾਵਨ। ਤਿਹੰ ਤੇ ਪੁਨ ਪੁਨ ਮਨਹਿ ਹਟਾਵਨ। ਧਯਾਨ ਵਿਖੈ ਜੋਰਹਿ[13] ਠਹਿਰਾਵਹਿ। ਯਹੀ ਧਾਰਨਾ ਨਾਮ ਕਮਾਵਹਿ॥੭੫॥ਜਬ ਮਨ ਠਹਿਰਹਿ ਹੋਇ ਅਡੋਲਾ।ਤਿੰਹਕੋ ਨਾਮ ਸਮਾਧਿ ਅਡੋਲਾ। ਸੋ ਸਮਾਧਿ ਹੈ ਉਭੈ ਪ੍ਰਕਾਰੀ[14]। ਨਿਰਵਿਕਲਪ ਸਾਕਲਪ ਉਚਾਰੀ ॥੭੬॥ ਦੋਹਰਾ ॥ ਧਯਾਤਾ, ਧਯਾਨ,ਸੁ ਧੇਯ, ਜੋ ਪ੍ਰਿਥਕ-ਪ੍ਰਿਥਕ[15]ਇਕ ਜਾਨ।ਸੋ'ਸਾ ਵਿਕਲਪ' ਕਹਤਿ ਹੈਂ ਜੋਗੀ ਪੁਰਖ ਸੁਜਾਨ ॥੭੭॥ ਚੌਪਈ॥ਆਪ ਭਿੰਨ[16] ਨਹਿੰ ਭਿੰਨ ਧਿਆਨਾ। ਧੇ[17] ਸਭਿ ਬ੍ਰਹਮ ਰੂਪ ਕਰਿ ਜਾਨਾ।'ਨਿਰਵਕਲਪ' ਸੋ ਲਖੋ ਸਮਾਧਿ। ਐਸੇ ਅਸ਼ਟ[18] ਅੰਗ ਤਨ ਸਾਧਿ॥੭੮॥ਬ੍ਰਿੱਤਿ ਅਰੂਢ ਯੋਗ ਮਹਿੰ ਜੌ ਲੌ। ਲੇਯ ਤਾਂਹਿ ਕੋ ਰਸ ਸ਼ੁਭ ਤੌ ਲੌ। ਉਤਰਹਿ ਬ੍ਰਿੱਤਿ ਯੋਗ ਤੇ ਜਬਹੀ।ਗੁਰੂ ਬਾਲੀ ਸੋਂ ਪਰਚਹਿ ਤਬਹੀ¶ ॥੭੯॥ ਐਸੇ ਭੀ ਬਹੁ ਕੋ ਕਲਿਆਨਾ[19]। ਭਏ ਜਗਤ ਕੇ ਬੰਧਨ ਹਾਨਾ। ਦੂਜਾ ਭਗਤਿ ਜੋਗ ਕੋ ਪੰਥਾ[20]।ਅਸ਼ਟ ਅੰਗ ਤਿਹੰ[21]ਭਾਖਤਿ[22]ਗ੍ਰੰਥਾ॥੮੦॥ ਪ੍ਰਿਥਮੈ 'ਯਮ'ਮਨ ਰਾਖਨ ਨੀਵਾ। ਨਿਜ ਗੁਨ ਤੇ ਨਿਰਮਾਨ[23] ਸਦੀਵਾ।

[1]ਹਿਲਦਾ ਯਾ ਭਮਕਦਾ ਪ੍ਰਕਾਸ਼। [2]ਛੇਵਾਂ। [3]ਬਾਹਰਲਾ ਤੇ ਅੰਤ੍ਰੀਵ ਕਹਿਆ ਜਾਂਦਾ ਹੈ। [4]ਹੇ ਚਤੁਰ !। [5]ਜੋੜਿਆ। [6]ਧੁੰਨੀ। [7]ਹਿਰਦਾ। [8]ਵੱਲ। [9]ਭਰਵਟਿਆਂ ਵਿੱਚ। [10]ਅੰਦਰਲਾ (ਧਿਆਨ)। [11]ਸੱਤਵਾਂ। [12]ਤਿਸ ਵਿਚ ਰੁਕਾਵਟ ਹੈ। [13]ਜੋਰ ਨਾਲ (ਅ) ਜੋੜਕੇ। [14]ਦੋ ਤਰ੍ਹਾਂ ਦੀ। [15]ਅੱਡ ਅੱਡ। [16]ਵੱਖ। [17]ਜਿਸ ਦਾ ਧਿਆਨ ਧਰੇ। [18]ਅੱਠ। [19]ਮੁਕਤੀ। [20]ਰਾਹ। [21]ਤਿਸਦੇ। [22]ਕਹਿੰਦੇ ਹਨ। [23]ਹੰਕਾਰ ਤੋਂ ਬਿਨਾਂ।

*ਸਿਖ ਧਰਮ ਦੇ ਧਯਾਨ ਨਹੀਂ ਕਹਿ ਰਹੇ। †ਪਾ:—ਨਾਸਕਾ। ‡ਪਾ:—ਭ੍ਰੂ ਭ੍ਰੂ। §ਯੋਗ ਦਰਸ਼ਨ ਵਿਚ ਪਹਿਲਾਂ ਧਾਰਨਾ ਹੈ ਫੇਰ ਧਯਾਨ ਹੈ। ¶ਇਹ ਗੁਰ ਸਿੱਖੀ ਹੈ।

ਦੂਜੋ 'ਨੇਮ' ਜਾਇ ਸਤਿਸੰਗਤਿ। ਕਥਾ ਕੀਰਤਨ ਸੁਨਿ ਮਿਲ ਪੰਗਤਿ ॥ ੯੧ ॥ ਦੋਹਰਾ ॥ ਪਢਨ ਸ਼ਕਤਿ[1] ਜੋ ਹੋਵਈ ਪਢੈ ਨੇਮ ਕਰਿ ਸੋਇ। ਸੁਣਨਿ ਸ਼ਕਤਿ ਜੋ ਹੋਵਈ ਸੁਨੈ ਸੁ ਇਕ ਮਨ ਹੋਇ ॥੯੨॥ਚੌਪਈ॥ ਤੀਜੋ 'ਦੇਸ਼ ਇਕੰਤ' ਬਖਾਨੈ[2]। ਸਰਬ ਵਿਖੈ ਇਕ ਗੋਬਿੰਦ ਜਾਨੈ। ਔਰ ਦੂਸਰਾ ਲਖਈ ਨਾਂਹਿ। ਏਕੋ ਬਯਾਪਕ[3] ਸਭਿ ਘਟ[4] ਮਾਂਹਿ[5] ॥ ੯੩ ॥ ਚੌਥੋ 'ਆਸਨ' ਸਮਝਹੁ ਚਿੱਤ। ਕਰਹਿ ਗੁਬਿੰਦ ਵਿਖੈ ਥਿਤਿ[6] ਬ੍ਰਿੱਤਿ[7]। ਪੰਚਮ 'ਪ੍ਰਾਣਾਯਾਮੰ' ਚੀਨਿ। ਪੂਰਕ[8], ਕੁੰਭਕ[9], ਰੇਚਕ[10] ਤੀਨ ॥੯੪॥ ਦੋਹਰਾ ॥ 'ਪੂਰਕ' ਗੁਰੁਕੇ ਬਚਨ*ਸੁਨਿ ਸਭੈ ਕਰਖ[11]†ਕਰਿ ਲੇਯ। ਬਚ[12] ਸੁਨਿ ਸਮਝੀ ਵਸਤੁ[13] ਜੋ ਰਿਦੇ ਸਦਾ ਥਿਰ ਕੇਯ[14] ॥੯੫॥ਚੌਪਈ॥ ਕਰ ਅਭਿ-ਆਸ ਨ ਤਿਹੰ ਪਰਿਹਰੈ[15]। ਸਦ ਠਹਿਰਾਵਨ ਮਨ ਮੈਂ ਕਰੈ।'ਕੁੰਭਕ'ਦੂਜੋ ਇਸੀ ਪ੍ਰਕਾਰਾ। ਤੀਜੋ ਰੇਚਕ ਕਰੋਂ ਉਚਾਰਾ ॥੯੬॥ ਸਤਿਗੁਰੁ ਬਚਨ ਜੁ ਤਜਿਨਾ[16]ਕਹਾ।ਤਿਹੰ ਤਜਿ ਦੇਯ[17],ਹੋਤਿ ਸੁਖ ਮਹਾਂ[18]। ਖ਼ਸ਼ਟਮ'ਧਯਾਨ' ਅੰਗ ਸੁਨਿ ਜੈਸੇ। ਪਢਨ ਸੁਨਨ ਗੁਰੁ ਬਚ ਜਬ ਬੈਸੇ ॥ ੯੭ ॥ ਸਬਦ ਅਰਥ ਮਹਿੰ ਰਾਖਹਿ ਧਯਾਨਾ। ਦੁਰਨ ਦੇਯ ਸੰਕਲਪ ਨ ਆਨਾ। ਸਪ-ਤਮ ਅਹੈ'ਧਾਰਨਾ'ਅੰਗਾ। ਤਿਸ ਸਰੂਪ ਸੁਨਿਯੇ ਰੁਚਿ ਸੰਗਾ[19]॥੯੮॥ਮਨ ਸੰਕਲਪ ਵਿਖੈ ਜੋ ਜਾਵਹਿ। ਪੁਨ ਮਨ ਰੋਕਿ‡ ਸ਼ਬਦ ਮਹਿੰ ਲਾਵਹਿ। ਜਬ ਮਨ ਟਿਕਯੋ ਘਟੀ[20] ਦੋ ਚਾਰਾ। ਤਿੰਹਕੋ ਨਾਮ 'ਸਮਾਧਿ' ਉਚਾਰਾ॥ ੯੯ ॥ ਸ਼ਬਦ ਵਿਖੈ ਜਬ ਲਗੀ ਸਮਾਧਿ। ਤਿਸਹਿ ਵਧਾਵੈ ਤਨ ਮਨ ਸਾਧਿ। ਅਸ਼ਟ ਜਾਮ[21]ਮਨ ਸ਼ਬਦ ਵਿਖੈ ਜਬ।ਪੂਰਨ ਹੋਤਿ ਸਮਾਧਿ ਭਲੇ ਤਬ ॥ ੯੦ ॥ ਦੋਹਰਾ ॥ ਭਗਤਿ ਜੋਗ ਇਹ ਜਾਨਿਯੇ ਕਲਿ ਮਹਿੰ ਪੰਥ ਸੁਖੈਨ। ਕਸ਼ਟ ਜੋਗ ਦੁਸ਼ਤਰ[22] ਅਹੈ ਹੋਇ ਨ ਜੋਨੰਕੇਨ[23]§' ॥ ੯੧ ॥ ਚੌਪਈ॥ਸ਼੍ਰੀ ਗੁਰੁ ਮੁਖ ਤੇ ਸੁਨਿ ਉਪਦੇਸ਼ਾਹਾਥ ਜੋਰਿ ਪਗ ਪਰਯੋ ਨਰੇਸ਼ੁ[24]। ਸੀਖਯੋ ਚਾਹਤਿ ਯੋਗ ਬਹੋਰੀ। ਰਿਦੇ ਲਾਲਸਾ ਜਾਂਹਿ ਨ ਥੋਰੀ[25] ॥ ੯੨ ॥

[1]ਪੜ੍ਹਨੇ ਦੀ ਤਾਕਤ, ਜਾਚ। [2]ਕਹਿੰਦੇ ਹਨ। [3]ਪੂਰਨ ਹੈ। [4]ਸਾਰੇ ਹਿਰਦਿਆਂ। [5]ਵਿੱਚ। [6]ਇਸਥਿਰ। [7]ਬਿਰਤੀ। [8]ਸ੍ਵਾਸ ਅੰਦਰ ਖਿੱਚਣਾ। [9]ਅੰਦਰੇ ਠਹਿਰਾਉਣਾ। [10]ਉਤਾਰਨਾ। [11]ਖਿੱਚ। [12]ਬਚਨ। [13]ਚੀਜ, ਬਾਤ। [14]ਟਿਕਾਵੇ। [15]ਦੂਰ ਨਾ ਹਟਾਵੇ। [16]ਜੇਹੜੀ ਗੱਲ ਛੱਡਣੀ ਕਹੀ ਹੈ। [17]ਛਡ ਦੇਵੇ। [18]ਬੜਾ। [19]ਪ੍ਰੀਤੀ ਨਾਲ। [20]ਘੜੀਆਂ। [21]ਅੱਠੇ ਪਹਿਰ। [22]ਕਠਨ। [23]ਜਿਸ ਕਿਸੇ (ਹਰ ਕਿਸੇ) ਤੋਂ ਨਹੀਂ ਹੋ ਸਕਦਾ। [24]ਰਾਜਾ। [25]ਭਾਵ ਬਹੁਤ ਹੈ।
*ਪਾ:—ਸ਼ਬਦ। †ਪਾ:—ਕਰਮ। ‡ਪਾ:—ਮੋਰ। §ਦੇਖੋ ਪੰਨਾ ੫੨੯ §ਨਿਸ਼ਾਨ ਦੀ ਟੂਕ।

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸ਼ਿਵਨਾਭ ਉਪਦੇਸ਼' ਪ੍ਰਸੰਗ ਬਰਨਨੰ ਨਾਮ ਅਠਤਾਲੀਸਮੋਂ ਅਧਜਾਯ ॥ ੪੮ ॥

੪੯. [ਗੁਰ ਪਦ ਨਖ ਮੰਗਲ। ਤ੍ਰਿਯਾ ਰਾਜ ਉਪਦੇਸ਼]

ਦੋਹਰਾ ॥ ਸ਼੍ਰੀ ਗੁਰ ਪਦ ਨਖ ਕ੍ਰਾਂਤਿ ਜੋ ਚਿੰਤਾਮਨਹਿ ਸਮਾਨ ॥
ਚਿਤਵੇ ਮੰਗਲ ਸਰਬਦਾ ਵਿਘਨ ਦੋਖ ਗਨ ਹਾਨਿ ॥ ੧ ॥

ਚਿੰਤਾਮਨ=ਇਕ ਕਵਿ ਮੰਨੇਤਕ ਮਣਿ, ਜਿਸ ਤੋਂ ਜੋ ਕੁਝ ਮੰਗੀਏ ਯਾਂ ਚਿਤਵੀਏ ਸੋ ਦੇਂਦੀ ਹੈ। [ਸੰਸ:, ਚਿੰਤਾਮਣਿ]
ਚਿਤਵੇ=ਚਿਤਵਣ ਨਾਲ, ਇੱਛਾ ਕਰਨ ਨਾਲ।
ਸਰਬਦਾ=ਸਾਰੇ ਸਮਿਆਂ ਵਿਚ, ਹਮੇਸ਼। [ਸੰਸ:, ਸਰ੍ਵਦਾ]
ਦੋਖ=ਦੋਸ਼, ਪਾਪ। ਗਨ=ਸਾਰੇ। ਹਾਨ=ਨਾਸ਼ ਹੁੰਦੇ, ਹਾਨੀ ਹੁੰਦੇ।

ਅਰਥ–ਸ਼੍ਰੀ ਗੁਰੂ ਜੀ ਦੇ ਚਰਨਾਂ ਦੇ ਨਹੁੰਵਾਂ ਦੀ ਜੋ ਕ੍ਰਾਂਤੀ ਹੈ (ਓਹ) ਚਿੰਤਾਮਣੀ ਦੇ ਤੁੱਲ ਹੈ, (ਜਿਸ ਨੂੰ) ਚਿਤਵਨ ਨਾਲ ਸਾਰੇ ਵਿਘਨਾਂ ਤੇ ਪਾਪਾਂ ਦਾ ਨਾਸ਼ ਹੁੰਦਾ ਹੈ (ਅਰ) ਸਦਾ ਮੰਗਲ ਦੀ ਪ੍ਰਾਪਤੀ ਹੁੰਦੀ ਹੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸੁਨਿ ਕਰਿ ਸ਼੍ਰੀ ਗੁਰ ਕੋ ਉਪਦੇਸ਼ਾ। ਹਾਥ ਬੰਦਿ ਦ੍ਵੈ ਕਹਿਤਿ ਨਰੇਸ਼ਾ।'ਮਨ ਨਿਰਮਲ ਕੇ ਮਾਰਗ ਦੋਊ। ਕਰੁਨਾਕਰਿ ਬਖ਼ਸ਼ਹੁ, ਦੁਖ ਖੋਊ ! ॥ ੨ ॥ ਕਰਹੁ ਸਰਬ ਮਮ ਦੋਸ਼ ਨਿਹਾਲਾ। ਤੁਮ ਸਮਾਨ ਨਹਿੰ ਆਨ ਕ੍ਰਿਪਾਲਾ॥ ਕਰਹੁ ਸਦੀਵ ਬਾਸ ਮੁਝ ਸਦਨਾ। ਹਰਖੋਂ ਹੇਰਿ ਕਮਲ ਸਮ ਬਦਨਾ ॥ ੩ ॥ ਜਿਸ ਪ੍ਰਕਾਰ ਤੁਮ ਕਿਤਨੇ ਕੋਸਾ॥ ਚਲਿ ਆਏ ਨਿਜ ਦੇਨਿ ਭਰੋਸਾ। ਤਿਸੀ ਪ੍ਰਕਾਰ ਰਹਿਨ ਅਬ ਕੀਜੈ। ਸਰਬ ਦੋਸ਼* ਉਪਦੇਸ਼ਹਿ ਦੀਜੈ' ॥੪॥ ਪ੍ਰੇਮ ਬਿਨੈ ਸਨ[1] ਬਾਲੀ ਸੁਨਿਕੈ। ਪਗ[2] ਪਾਹੁਲ ਦੀਨੀ ਸਿਖ ਗੁਨਿਕੈ। ਧਰਮਸਾਲ ਮਹਿੰ ਕੀਨ ਬਸੇਰਾ। ਸਰਬ ਦੋਸ਼ ਹੋਵਤਿ ਭਾ ਚੇਰਾ ॥੫॥ ਭੂਪਤਿ ਯੋਗ ਦੇਨ ਕੇ ਕਾਜਾ।ਪ੍ਰਾਣ ਸੰਗਲੀ†

[1]ਪ੍ਰੇਮ ਦੀ ਬੇਨਤੀ ਸੰਯੁਕਤ। [2]ਚਰਨਾਂ ਦੀ। *ਪਾਠਾਂਤ੍ਰ–ਸਗਰ ਨਗਰ।

†ਜਦ 'ਪ੍ਰਾਣ ਸੰਗਲੀ' ਦੀ ਖੋਜ ਕਰੀਏ ਤਾਂ ਅਖੀਰ ਪੁਰਾਣੀ ਲਿਖਤ, ਪੁਰਾਤਨ ਜਨਮ ਸਾਖੀ ਵਿਚ ਮਿਲਦੀ ਹੈ, ਓਥੇ ਪ੍ਰਾਣ ਸੰਗਲੀ ਦਾ ਨਮੂਨਾ ਦਿੱਤਾ ਹੈ, ਉਸ ਵਿਚ ਉਨਮਨੀ ਅਵਸਥਾ ਦਾ ਜ਼ਿਕਰ ਹੈ, ਜਿਸ ਦਾ ਮਤਲਬ ਮਨ ਦੀ ਉਹ ਦਸ਼ਾ ਹੈ ਜਦ ਮਨ ਆਸ ਅੰਦੇਸੇ ਤੋਂ ਨਿਕਲਕੇ ਉੱਚਾ ਹੋਕੇ ਜਿਸ ਉੱਚੀ ਅਵਸਥਾ ਵਿਚ ਰਹਿੰਦਾ ਹੈ। ਚੜ੍ਹੀ ਹੋਈ ਸੁਰਤ ਦੀ ਦਸ਼ਾ। ਨਮੂਨਾ ਇਹ ਹੈ:–

ਉਨਮਨਿ ਸੁੰਨ ਸੁੰਨ ਸਭ ਕਹੀਐ ॥ ਉਨਿਮਨਿ ਹਰਖ ਸੋਗ ਨਹੀ ਰਹੀਐ ॥
ਉਨਮਨਿ ਆਸ ਅੰਦੇਸਾ ਨਹੀ ਬਿਆਪਤ ॥ ਉਨਮਨਿ ਵਰਨ ਚਿਹਨ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠਾਂ]

ਗ੍ਰੰਥ ਸੁ ਸਾਜਾ। ਇਕ ਸੌ ਤੇਰਹਿ* ਧਯਾਇ ਬਖਾਨੇ। ਜਿਹ ਪਢਿ ਯੋਗ ਕਲਾ ਸਭਿ ਜਾਨੇ ॥੬॥ ਦੇ ਕਰਿ ਸੋ ਸੌਂਪਜੋ ਅਵਨੀਪਾ। ਬੋਲੇ ਪੁਨ ਬੇਦੀ-ਕੁਲਦੀਪਾ। 'ਜਬ ਸਿਖ ਕੋ ਆਵਹਿ ਹਮ ਦੇਸ਼ੂ। ਜਾਚਹਿ ਤੁਮ ਪੈ ਦੇਹੁ, ਨਰੇਸ਼ੂ!' ॥ ੭ ॥ ਚਿਰੰਕਾਲ ਪੁਨ ਕੀਨ ਬਸੇਰਾ। ਭਯੋ ਸੁ ਦੇਸ਼ ਨਿਹਾਲ ਘਨੇਰਾ। 'ਭਗਤਿ ਜੋਗ' 'ਹਠ ਜੋਗ' ਜੁ ਦੋਊ। ਕਿਯੇ ਪ੍ਰਪੱਕ ਭੂਪ ਮਨ ਸੋਊ ॥ ੮ ॥ ਸਿੱਖੀ ਪ੍ਰਗਟੀ ਦੇਸ਼ ਮਝਾਰੇ। ਸ਼੍ਰੀ ਸਤਿਗੁਰੂ ਕੋ ਜਾਪ ਉਚਾਰੇ। ਭਾ ਸ਼ਿਵਨਾਭ ਅਧਿਕ ਪਰਤਾਪਾ। ਚਢਿ ਕਰਿ ਸਭਿ ਸ਼ੱਤ੍ਰੂਨ ਕੋ

[ਪਿਛਲੇ ਪੰਨੇ ਦੀ ਬਾਕੀ ਟੂਕ ਇਹ ਹੈ]

ਨਹੀ ਜਾਪਤ ॥ ਉਨਮਨਿ ਕਥਾ ਕੀਰਤ ਨਹੀ ਬਾਨੀ ॥ ਉਨਮਨਿ ਰਹਤਾ ਸੁੰਨ ਧਿਆਨੀ ॥ ਉਨਮਨਿ ਅਪਨਾ ਆਪ ਨ ਜਾਨਿਆ ॥ ਨਾਨਕ ਉਨਮਨਿ ਸਿਉ ਮਨਿ ਮਾਨਿਆ ॥ ੧ ॥ ਉਨਮਨਿ ਮਾਤਾ ਪਿਤਾ ਨਹੀ ਕੋਈ ॥ ਉਨਮਨਿ ਸੁਰਤਿ ਸੁਧ ਨਹੀ ਲੋਈ ॥ ਉਨਮਨਿ ਮਾਇਆ ਮਮਤਾ ਨਾ ਹੋਤੀ ॥ ਉਨਮਨਿ ਸੁੰਨ ਦੇਹੁਰੀ ਨਹੀ ਹੋਤੀ ॥ ਉਨਮਨਿ ਗਿਆਨ ਧਿਆਨ ਨ ਬੀਚਾਰੇ ॥ ਉਨ ਮਨਿ ਮੁਕਤਿ ਬੈਕੁੰਠ ਨ ਉਤਾਰੇ ॥ ਉਨਮਨਿ ਭਾਉ ਭਗਤਿ ਨਹੀਂ ਕਾਈ ॥ ਨਾਨਕ ਉਨਮਨਿ ਸਿਉ ਉਨਹੂੰ ਬਨਿ ਆਈ ॥ ੨ ॥ ਇਤਯਾਦਿ।

ਸਭ ਤੋਂ ਪੁਰਾਣੀ ਪ੍ਰਾਣ ਸੰਗਲੀ ਇਹ ਹੋ ਸਕਦੀ ਹੈ। ਪੰਜਵੇਂ ਪਾਤਸ਼ਾਹ ਦੇ ਪ੍ਰਸੰਗ ਵਿਚ ਜ਼ਿਕਰ ਹੈ ਕਿ ਓਹਨਾਂ ਨੇ ਪੋੜੇ ਨਾਮੇਂ ਸਿੱਖ ਨੂੰ ਘੱਲਕੇ ਪ੍ਰਾਣ ਸੰਗਲੀ ਸੰਗਲਾ ਦੀਪ ਤੋਂ ਮੰਗਾਈ, ਪਰ ਪੜ੍ਹਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਾ ਚੜ੍ਹਾਈ, ਡੋਬ ਦਿੱਤੀ। ਯਥਾ—'ਸੋ ਮੰਗਾਇ ਜਲ ਕਰਯੋ ਪ੍ਰਵਾਹਿ' (ਗੁਰ ਪ੍ਰਤਾਪ ਸੂਰਜ ਰਾਸ ੩, ਅੰਸੂ ੩੨, ਅੰਕ ੫੪)। ਇਹ ਗੱਲ ਹੋਰ ਪਰਚਲਤ ਪ੍ਰਾਣ ਸੰਗਲੀਆਂ ਦੇ ਦਾਵੇ ਨੂੰ ਇਕੋ ਵੇਰ ਉਠਾ ਦੇਂਦੀ ਹੈ। ਜੇ ਕਦੇ ਸ਼੍ਰੀ ਗੁਰੂ ਅਰਜਨ ਦੇਵ ਜੀ ਉਸ ਪੋਥੀ ਨੂੰ ਗੁਰੂ ਨਾਨਕ ਰਚਿਤ ਸਹੀ ਕਰਦੇ ਤਾਂ ਉਸਨੂੰ ਜ਼ਰੂਰ ਬੀੜ ਵਿਚ ਚੜ੍ਹਾਂਦੇ ਤੇ ਕਦੇ ਉਸਦਾ ਤ੍ਰਿਸਕਾਰ ਨ ਕਰਦੇ। ਇਹ ਕਦੇ ਹੋ ਨਹੀਂ ਸਕਦਾ ਸੀ ਕਿ ਸ਼੍ਰੀ ਗੁਰੂ ਨਾਨਕ ਜੀ ਦੀ ਅਸਲੀ ਕਿਸੇ ਹੀ ਰਚਨਾਂ ਨਾਲ ਪੰਚਮ ਗੁਰੂ ਜੀ ਵਿਖੇਵਾਂ ਦਿਖਾਲਦੇ ਯਾਂ ਉਸਨੂੰ ਕਾਇਮ ਨਾਂ ਰੱਖਦੇ। ਉੱਪਰਲੇ ਅੰਕ ੭ ਮੂਜਬ ਗੁਰੂ ਨਾਨਕ ਦੇਵ ਜੀ ਨੇ ਪ੍ਰਾਣ ਸੰਗਲੀ ਡੋਬੀ ਜਾਣ ਵਾਸਤੇ ਰਾਜੇ ਨੂੰ ਨਹੀਂ ਸੀ ਕਹਿਣਾ ਕਿ ਸਾਡੇ ਸਿੱਖ ਨੂੰ ਦੇ ਦੇਣੀ, ਓਹ ਜ਼ਰੂਰ ਕੋਈ ਕਿਸੇ ਹੋਰ ਦੀ ਰਚਿਤ ਸ਼ੈ ਹੋਣੀ ਹੈ। ਜਿਤਨੀਆਂ ਰਚਨਾਂ ਇਸ ਨਾਮ ਹੇਠ ਹੁਣ ਮਿਲਦੀਆਂ ਹਨ ਓਹ ਇਸ ਲਈ ਸਤਿਗੁਰਾਂ ਦੀਆਂ ਨਹੀਂ ਸਮਝਣੀਆਂ ਚਾਹੀਏ, ਅਰ ਉਨ੍ਹਾਂ ਅਨੁਸਾਰ ਕੀਤੇ ਅਭਯਾਸ ਬੀ ਕਈ ਵੇਰ ਸੇਹਤ ਲਈ ਸੁਖਦਾਈ ਨਹੀਂ ਹੋਏ, ਸਿੱਖਾਂ ਨੂੰ ਅਮਲ ਕੇਵਲ ਗੁਰਬਾਣੀ ਤੇ ਕਰਨਾ ਚਾਹੀਏ ਜੋ ਪੰਚਮ ਸਤਿਗੁਰਾਂ ਨੇ ਬੀੜ ਵਿਚ ਚਾੜ੍ਹੀ ਹੈ।

*ਪਾ:—ਇਕ ਸੈ ਤੇਰਹ।

ਖਾਪਾ ॥ ੯ ॥ ਧਰਮ ਸਾਲ ਮਹਿੰ ਦੇਗ[1] ਬਿਸਾਲਾ। ਕਰਵਾਵਹਿੰ ਸਤਿਗੁਰੂ ਕ੍ਰਿਪਾਲਾ। ਮਨ ਇਕੀਸ* ਜਹਿੰ ਲੌਨ[2] ਮਿਲਾਏ। ਇਤੋ ਅਹਾਰ ਹੋਇ ਸਭਿ ਖਾਏਂ ॥ ੧੦ ॥ ਕੀਰਤਨਿ ਸੱਤਿਨਾਮੁ ਕੋ ਹੋਵੈ। ਜੋ ਬਹੁ ਜਨ ਮਨ ਕਲਮਲ[3] ਖੋਵੈ। ਦਿਨਪ੍ਰਤਿ ਚਲਨ ਚਹਿਤਿ ਜਗਤੇਸ਼ਾ[4]। ਕਰਹਿ ਭਾਉ ਬਹੁ ਰਖਹਿ ਨਰੇਸ਼ਾ ॥੧੧॥ ਕਰੀ ਪ੍ਰਪੱਕ ਸਿਖੀ ਕੀ ਰੀਤਾ। ਨਿਤਪ੍ਰਤਿ ਵਧਹਿ ਭਜਨ ਮਹਿੰ ਪ੍ਰੀਤਾ। ਕਰਯੋ ਗਯਾਨ ਮਹਿੰ ਪੂਰਨ ਰਾਊ[5]। ਸ੍ਰੀਨਾਨਕ ਜੀ ਦਯਾਲੁ ਸੁਭਾਊ ॥ ੧੨ ॥ ਬਹੁਰੋ ਮੰਜੀ[6] ਪਰ ਬੈਸਾਰਾ। ਕਿਯੋ ਪੂਜ[7] ਤਿਹੰ ਦੇਸ਼ ਮਝਾਰਾ। ਆਪ ਗਵਨ ਕੀ ਕੀਨੀ ਤਯਾਰੀ। ਚਹਿਤ ਨ ਬਿਛ-ਰਯੋ ਨ੍ਰਿਪ ਬ੍ਰਿਹੁ[8] ਭਾਰੀ ॥ ੧੩ ॥ ਕਮਲ ਬਦਨ ਪੁਨ ਬਚਨ ਬਖਾਨੇ। 'ਸੁਨਿ ਰਾਜਨ ਭੂ ਪਰਮ ਸਯਾਨੇ!। ਅਬ ਭੂਝ ਪੂਰਨ ਭਯੋ ਬਿਬੇਕਾ। ਹਮ

[1]ਲੰਗਰ। [2]ਲੂਣ। [3]ਪਾਪ। [4]ਗੁਰੂ ਜੀ। [5]ਰਾਜਾ [6]ਮੰਜੀ ਦਾ ਭਾਵ ਗੁਰ ਨਾਨਕ ਤੁੱਲ ਗੁਰਤਾ ਦਾ ਨਹੀਂ, ਪਰ ਸਾਧ ਸੰਗਤ ਵਿਚ ਗੁਰਮੁਖ ਪਦ ਦਿੱਤਾ। ਅਰਥਾਤ ਆਪ ਜਪੇ ਤੇ ਹੋਰਨਾਂ ਨੂੰ ਜਪਾਵੇ। ਨਾਮ ਜਪਾਉਣ ਦਾ ਅਧਿਕਾਰ ਸਿੱਖ ਨੂੰ ਦਿੱਤਾ ਗਿਆ ਹੈ ਤੇ ਉਸਦਾ ਸਤਿਕਾਰ ਬੀ ਲਿਖਿਆ ਹੈ। ਯਥਾ-'ਜਨੁ ਨਾਨਕ ਧੂੜਿ ਮੰਗੈ ਤਿਸੁ ਗੁਰ ਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥' [7]ਪੂਜਾ ਜੋਗ। [8]ਵਿਛੋੜਾ।

*ਮਣ ਦਾ ਵਜ਼ਨ ਅੱਡ ਅੱਡ ਇਲਾਕਿਆਂ ਵਿੱਚ ਵੱਖੋ ਵੱਖਰਾ ਹੈ, ਦੇਸੀ ਮਣ ਦੋ ਵਜ਼ਨਾਂ ਦਾ ਹੈ, ਪੱਕਾ ਮਣ ੪੦ ਸੇਰ ਦਾ ਹੁੰਦਾ ਹੈ ਤੇ ਕੱਚਾ ਮਣ ਸਾਰੇ ਦੇਸ਼ ਵਿਚ ੧੬ ਸੇਰ ਦਾ ਗਿਣਦੇ ਹਨ। ਈਰਾਨੀ ਮਣ ੧ਸੇਰ ੧੦ ਛਟਾਂਕ ਦਾ ਸੁਣੀਂਦਾ ਹੈ ਜਿਸਨੂੰ ਬਰਜਿੰਦੀ ਮਣ ਆਖਦੇ ਹਨ। ਤਬਰੇਜ਼ੀ ਮਣ ਸਵਾ ਤਿੰਨ ਸੇਰ ਦਾ ਹੁੰਦਾ ਹੈ, ਫਾਰਸੀ ਕੋਸ਼ਾਂ ਵਿਚ ਮਣ ਦਾ ਅਰਥ ਇਕ ਸੇਰ ਲਿਖਿਆ ਹੈ। ਗਯਾਨੀ ਭਗਵਾਨ ਸਿੰਘ ਜੀ ਮਣ ਦਾ ਅਰਥ ਢਾਈ ਸੇਰ ਕਰਦੇ ਹਨ, ਪਰ ਮੁਸਲਮਾਨਾਂ ਦਾ ਰਾਜ ਤੇ ਰਵੱਯੇ ਜਾਰੀ ਹੋਣ ਕਰਕੇ ਮਣ ਦਾ ਭਾਵ ਸੇਰ ਹੋਣਾ ਹੈ। ਸੰਗਤ ਓਥੇ ਬਹੁਤ ਸਿੱਖ ਹੋਈ ਸੀ ਇਸ ਵਿਚ ਸੰਸਾ ਨਹੀਂ ਹੈ, ਨਾਲੇ ਸਾਰੀ ਰਸੋਈ ਦਾ ਇਹ ਲੂਣ ਹੈ, ਪਤਾ ਨਹੀਂ ਦਾਲ, ਕਿੰਨੀਆਂ ਭਾਜੀਆਂ ਅਥਵਾ ਖਿਚੜੀ ਆਦਿ ਬਣਦੇ ਹੋਣ, ਫਿਰ ਇਹ ਰਸੋਈ ਹਰ ਰੋਜ਼ ਦੀ ਹੈ, ਰੋਜ ਘਟ ਤੋਂ ਘਟ ਦੋ ਵੇਰੀ ਤਾਂ ਅੰਨ ਪਕਦਾ ਹੀ ਹੈ। ਹਕੀਕਤ ਰਾਹ ਮੁਕਾਮ ਵਿਖੇ '੨੦ ਮਣ ਲੂਣ' ਲਿਖਿਆ ਹੈ। ਜੇ ਮਣ ਨੂੰ ਇਕ ਸੇਰ ਦਾ ਮੰਨੀਏਂ ਤਾਂ ਵੀਹ ਮਣਾਂ ਦੇ ੨੦ ਸੇਰ ਹੋਏ ਤੇ ੨੦ ਸੇਰ ਲੂਣ ਇਕ ਛਟਾਂਕ ਇਕ ਸੇਰ ਦੇ ਹਿਸਾਬ ਨਾਲ ਅੱਠਾਂ ਮਣਾਂ ਦਾ ਹੋਯਾ। ਫੇਰ ਅੱਠ ਮਣ ਦਾਲ, ੪੦੦ ਆਦਮੀ ਇਕ ਮਣ ਦੇ ਹਿਸਾਬ ੪੦੦×੮=੩੨੦੦ ਆਦਮੀ ਲਗ ਪਗ ਦੋਹੀਂ ਵੇਲੀ ਖਾ ਸਕਦੇ ਹਨ, ਭਾਵ ਇਕ ਡੰਗ ਲਈ ਕੇਵਲ ੧੬੦੦ ਆਦਮੀ ਆਏ ਇਹ ਕੁਛ ਬੜੀ ਗਿਣਤੀ ਨਹੀਂ ਹੈ।

ਕਰਨੇ ਹੈਂ ਕਾਜ ਅਨੇਕਾ ॥ ੧੪ ॥ ਧਰਹੁ ਧਯਾਨ, ਮੈਂ ਸਦਾ ਸਮੀਪਾ[1]। ਅਸ ਸੁਨਿ ਗਦ ਗਦ ਭਾ ਅਵਨੀਪਾ। ਸਰਬ ਪ੍ਰਕਾਰ ਦੀਨਿ ਤਿੰਹ ਧੀਰਾ। ਗਮਨ ਕਿਯੋ ਪੁਨਿ ਗੁਨੀ ਗਹੀਰਾ[1] ॥ ੧੫ ॥ ਪੂਜਾ ਨ੍ਰਿਪ ਕੀ ਸ਼੍ਰੀ ਗੁਰੂ ਪਾਛੇ। ਸਰਬ ਦੇਸ਼ ਕਰਿਹੀ ਬਿਧਿ ਆਛੇ। ਬਰ ਪਾਵਹਿੰ ਜੋ ਜਿਹੰ ਮਨ ਭਾਵਾ। ਕਰਹਿੰ ਸਦਾ ਸਤਿਸੰਗ ਸੁਹਾਵਾ ॥ ੧੬ ॥ ਸ੍ਰੈਯਾ ॥ ਦੇਸ਼ ਤਿਸੀ ਜਗਤੇਸ਼[2] ਗਏ ਜਹਿੰ ਅੰਗਨਾ[3]ਰਾਜ ਕਰੈ ਪੁਰਿ[4] ਮਾਂਹੀ*। ਮੈਂ ਮਰਦਾਨਾ ਦੁਊ ਪਸ਼ਚਾਤ[5] ਚਲੇ ਗੁਰੁ ਨਾਨਕ ਆਗੈ ਸੁ ਜਾਹੀਂ। ਦੰਭ ਨਸਾਵਨ ਨਾਮ ਜਪਾਵਨ,ਜਾਵਨ ਕਾਰਨ ਆਨਕੋ ਨਾਂਹੀ। ਪਾਵਕ ਸਾਗਰ[6] ਹੇਰਿ ਅਗਾਹ ਕਿਯੋ ਹਰਿਕੀਰਤਿ ਸੇਤ[7] ਕੋ ਤਾਂਹੀ॥੧੭॥ਭੂਰਹੁਤੋਪੁਰਿ[8],ਨਾਰ[9]ਨਰੇਸ਼ਨ[10] ਤਾਂਹੀ ਕੇ ਮੱਧ ਗਏ ਗਤਿ ਦਾਨੀ। ਬੀਥਿਕਾ[11] ਹੇਰਿ ਬਰੇ ਬਿਪਨੀ[12] ਪੁਨ, ਆਪਨ[13] ਭਾਂਤਿ ਅਨੇਕਨ ਠਾਨੀ। ਬੈਨ ਭਨੇ ਮਰਦਾਨੇ ਤਬੈ 'ਮੁਝ ਆਇਸੁ ਦੇਹੁ ਪਿਵੋਂ ਕਿਤ ਪਾਨੀ। ਲਾਗ ਪਿਪਾਸ[14] ਰਹੀ ਮੁਖ ਸੂਕਤਿ, ਆਪ ਚਲੋ, ਰਲਿ ਜਾਉਂ ਸੰਗਾਨੀ[15] ॥੧੮॥ ਦੋਹਰਾ ॥ ਇਹ ਬਿਧਿ ਬਦਿ-ਕਰਿ[16]† ਬਦਨ ਤੇ ਲੇ ਦੁਖ ਕਦਨ[17] ਰਜਾਇ। ਗਯੋ ਸੰਗ ਤਜਿ ਸਦਨ ਇਕ,ਜਾਚਯੋ 'ਜਲ ਮੁਝ ਪਯਾਇ'॥੧੯॥ ਸ੍ਰੈਯਾ॥ ਇਕ ਤੀਯ ਹੁਤੀ ਤਿਨ ਬੋਲ ਲਯੋ 'ਤੁਮ ਅੰਤਰ ਆਨਿ ਕਰੋ ਜਲ ਪਾਨਾ[18]। ਕਿਤ ਦੇਸ਼ ਰਹੋ ਕਿਤ ਜਾਵਹੁਗੇ?ਨਿਜ ਨਾਮ ਬਤਾਵਹੁ ਭਾਖਿ,ਸੁਜਾਨਾ!। ਤਵ ਰੂਪ ਅਪੂ-ਰਬ ਹੇਰਤਿ ਹੌਂ' ਇਵ ਬੈਨ ਭਨੈ ਪੁਨਿ[19]ਤਾ ਸਨਮਾਨਾ[20]। ਸਨਯੋ ਇਹ, ਅੰਤਰ ਜਾਤ ਭਯੋ, ਤਹਿੰ ਬੈਸ ਗਯੋ ਮਚ[21] ਪੈ ਮਰਦਾਨਾ ॥ ੨੦ ॥ 'ਦੇਸ਼ ਪੰਜਾਬ ਲਖੋ ਧਰ ਦੂਰ ਸੋ,ਨਾਮ ਹਮਾਰ ਅਹੈ ਮਰਦਾਨਾ‡। ਕੇਵਲ ਕਾਰਨ ਦੇਸ਼ਨ ਦੇਖਨ, ਕਾਜ ਨ ਆਨਹਿ ਕੀਨ ਪਯਾਨਾ'। ਸੋ ਸੁਨਿ ਪਾਨ

---

[1]ਭਾਵ, ਗੁਰੂ ਜੀ ਨੇ। [2]ਗੁਰੂ ਜੀ। [3]ਇਸਤ੍ਰੀ। [4]ਸ਼ਹਿਰ। [5]ਪਿੱਛੇ। [6]ਅਗਨ ਸਾਗਰ। [7]ਪੁਲ। [8]ਵਡਾ ਸ਼ਹਿਰ ਸੀ। [9-10](ਉਸ ਪਰ ਦੀ) ਇਸਤ੍ਰੀ ਰਾਜਾ ਸੀ। [11]ਗਲੀ। [12]ਮੰਡੀ। [13]ਹੱਟੀਆਂ। [14]ਤ੍ਰੇਹ। [15]ਨਾਲ ਆ ਮਿਲਾਂਗਾ। [16]ਕਹਿਕੇ। [17]ਗੁਰੂ ਜੀ ਦੀ। [18]ਪੀਓ। [19]ਇਉਂ ਬਚਨ ਕਹੇ ਫਿਰ। [20]ਆਦਰ ਕੀਤਾ। [21]ਮੰਜੀ ਤੇ।

*ਹਕੀਕਤ ਰਾਹ ਮੁਕਾਮ ਵਿਚ ਜ਼ਿਕਰ ਹੈ 'ਤ੍ਰਿਯਾ ਰਾਜ ਹੈ, ਤਹਾਂ ਭੀ ਬਾਬੇ ਕਾ ਦੇਹੁਰਾ ਹੈ'। †ਪਾਃ—ਕਹਿ ਕਰ।

‡ਪਾਃ—ਦੇਸ਼ ਪੰਜਾਬ ਲਖੋ ਹਮਰਾ ਅਰ ਦੂਸਰ ਨਾਮ ਅਹੈ ਮਰਦਾਨਾ।

ਪਿਆਵਨ ਕੇ ਮਿਸਗ੍ਰੀਵ ਮੈਂ ਤੰਤੁ ਕੋ ਡਾਰਿ ਬੰਧਾਨਾ[1]।ਏਂਢਕ[2]ਭਾ ਪਲਟੀ ਨਰ ਦੇਹਿ ਕੁਰੂਪ ਭਯੋ ਮੁਖ ਬੋਲਤਿ ਆਨਾ*॥੨੧॥ਚੰਚਲ ਨਾਰਿ ਚਲਿ-ਤ੍ਰਹਿ ਸੋਂ ਕਰ ਦਾਮਨਿ[3] ਲੇ ਕਰਿ ਤਾ ਛਿਨ ਮਾਂਹੀ[4]†। ਗ੍ਰੀਵ[5]ਵਿਖੈ ਤਿਨ ਬਾਂਧ ਲਈ ਪੁਨ ਮੇਖ ਕੇ ਸੰਗ ਦਈ ਗਠ ਤਾਂਹੀ। ਆਪ ਚਲੀ ਘਟ[6] ਸੀਸ ਧਰਾ, ਜਲ ਲੇਵਨ ਕੋ ਉਦਪਾਨ[7] ਜਹਾਂਹੀ[8]। ਬੈਸ ਰਹਯੋ ਬਸ ਕੋ ਨ ਚਲੈ ਬਸਿ ਟਾਮਨਿ[9] ਕੈ ਫਸਿ ਫਾਂਸਨ ਮਾਂਹੀ ॥ ੨੨ ॥ ਬਾਲਾ ਕਹੈ ਸੁਨਿ ਅੰਗਦ ਜੀ, ਪੁਰਿ ਬਾਹਰ ਬੈਸ ਰਹੇ ਜਗ ਸ੍ਵਾਮੀ। ਏਕ ਮਹੂਰਤ[10] ਬੀਤਿ ਗਯੋ ਬਿਧਿ ਜਾਨਤਿ ਭੇ ਸਭਿ ਅੰਤਰਜਾਮੀ। ਬੈਨ ਭਨੇ ਗੁਨ ਐਨ ਪ੍ਰਭੂ 'ਮਰਦਾਨਾ ਨ ਆਯੋ ਰਹਯੋ ਕਿਹ ਕਾਮੀ ?। ਹੋਈ ਕਿਧੌਂ ਅਗਲੀ ਬਿਧਿ ਤਾਂ ਸੰਗ, ਹੈ ਨਗਰੀ ਸਗਰੀ ਇਹ ਖਾਮੀ[11]॥ ੨੩ ॥ ਨਿਗੁਰੇ ਨਰ ਮੂਰਖ ਸੇ ਲਖਿਯੇ, ਬਹੁ ਜੋਖਤਾ[12]ਜੋਰ ਸੁਸ਼ੀਲ[13] ਬਿਹੀਨਾ। ਪਰਚਾਵਤਿ, ਰਾਗ ਸੁਨਾਵਤਿ ਥੋ ਬਿਹਸਾਵਤਿ,ਸੋ ਕਿਨ ਬੰਧਨ ਕੀਨਾ[14]। ਚਲਿਯੇ ਸੁਧਿ ਲੇਹੁ ਅਬੈ ਤਿਸਕੀ' ਮੁਖ ਭਾਖ ਗਤੇ[15],ਨ ਪਿਖੈਂ ਦੁਖਦੀਨਾ[16]।ਜਿਸ ਬਾਸ ਹੁਤੋ ਤਿਸ ਜਾਤ ਰਖਯਾ[17]‡।ਤਿਯ ਸੋਊ ਮਿਲੀ ਸਿਰ ਪੈ ਘਟ ਲੀਨ॥੨੪॥ ਕਬਿੱਤ॥ਸ਼੍ਰੀ ਗੁਰੂ [18]ਨਿਹਾਰਿ,ਬੂਝੀ[19]ਬਚਨ ਉਚਾਰਸੋਊ[20],'ਮਾਨਵ ਹਮਾਰ ਏਕ ਆਯੋ ਇਹ ਥਾਨ ਕੋ। ਹਟਿਕੈ[21] ਨ ਗਯੋ, ਕੌਨ ਜਾਨੈ ਕਹਾਂ ਭਯੋ, ਤਿਹ ਕਾਜ ਨਹਿੰ ਕਛੂ, ਹੇਤ ਆਯੋ ਪਾਨੀ ਪਾਨ ਕੋ[22]। ਤੀਯ ਕਹੈ ਬੈਨ 'ਈਹਾਂ ਨਰ ਕੋਊ ਹੈ ਨ ਤਵ,ਆਖ ਹੂੰ ਨ ਦੇਖਨੋ, ਗਯੋ ਥਾਨ ਕਿਤ ਆਨ ਕੋ। ਆਗੈ ਜਾਇ ਹੇਰੋ ਪੁਰਿ, ਰਹੈ ਨਹੀਂ ਕਹੂੰ ਦੁਰ[23], ਸੁਨੈ ਮਰਦਾਨੇ ਗੁਰ ਬੈਨ ਦੇਯ ਕਾਨ ਕੋ ॥ ੨੫ ॥ ਦੋਹਰਾ ॥ ਬਸ ਨ ਬਸਾਵਹਿ[24] ਫਸੈ ਕੋ

---

[1]ਬੰਨ੍ਹ ਦਿੱਤਾ। [2]ਮੇਢਾ। [3]ਹੱਸੀ। [4]ਓਸੇ ਵੇਲੇ। [5]ਗਰਦਨ। [6]ਘੜਾ। [7]ਖੂਹ। [8]ਜਿੱਥੇ ਸੀ। [9]ਟੂਣੇ (Hypnotism)। [10]ਦੋ ਘੜੀਆਂ। [11]ਕੱਚੀ। [12]ਇਸਤ੍ਰੀਆਂ ਦਾ। [13]ਧਰਮ। [14]ਬੰਨ੍ਹ ਲਿਆ ਹੈ। [15]ਟੁਰੇ। [16]ਦੀਨਾਂ ਦਾ ਦੁਖ ਨਾਂ ਦੇਖ ਸਕਣ ਵਾਲੇ। [17]ਉਸ ਗਲੀ ਵਿਚ ਜਿਸ ਵਿਚ ਘਰ ਸੀ। [18]ਗੁਰੂ ਜੀ ਨੇ। [19]ਪੁਛਿਆ। [20]ਓਸੇ ਨੂੰ। [21]ਮੁੜਕੇ। [22]ਪੀਣ ਨੂੰ। [23]ਛਿਪਕੇ। [24]ਵੱਸ ਨਹੀਂ ਚਲਦਾ।

*ਮਰਦਾਨੇ ਦੀ ਇਹ ਗਤੀ ਪੁਰਾਤਨ ਜਨਮ ਸਾਖੀ ਵਿਚ ਦੋ ਵੇਰ ਨਹੀਂ ਲਿਖੀ। ਦੇਖੋ ਅੱਗੇ ਟੂਕ—ਅਧਯਾਯ ੫੦, ਦਾ ਅੰਕ ੪੭, ਪੰਨਾ ੫੪੬।

†ਪਾ:—ਚਾਹੀ, ਵਾਹੀ, ਤਾਹੀ।

‡ਪਾ:—ਜਿਸ ਬਾਸ ਹੁਤੋ ਤਿਤ ਜਾਵਤ ਭੇ। ਬਾਸ=ਘਰ।

ਬਾਸ ਵਿਖੇ ਬੰਧਾਨ[1]। 'ਭਮਾਂ ਭਮਾਂ' ਭਨਹਿ ਸੁਨਾਵਈ ਭਗਤਿ ਵਛਲ ਕੇ ਕਾਨ ॥੨੬॥ਸ੍ਰੈਯਾ॥ 'ਕਯੋਂ ਨ ਬਤਾਵਹਿਂ ਮਾਨਵ ਤੂੰ ਮੁਖ ਕੂਰ ਕਹੈਂ ਘਰ ਅੰਤਰ ਜਾਤੀ॥ਹੈ ਇਹ ਥਾਨ,ਸੁਨਯੋ ਹਮ ਕਾਨ[2],ਬਰਯੋ ਜਲ ਪਾਨਕੇ ਹੇਤ ਤਿਖਾਤੀ[3]। ਤੀਯ ਕਹੈ,'ਪਰਤੀਤ ਨਹੀਂ,ਬਰਿ[4]ਅੰਤਰ ਹੇਰਿ ਲਵੋ ਭਲਿ-ਭਾਂਤੀ। ਬੀਚ ਨਿਕੇਤ ਦੁਰਾਯੋ ਨਹੀਂ, ਹਮ ਬੋਲਤਿ ਯੌਂ, ਪਰਤੀਤ ਨ ਪਾਤੀ'॥੨੭॥ਦੋਹਰਾ॥ਚੰਚਲ ਤਿਯ ਕੇ ਚਲਿਤ[5] ਲਖਿ ਦਲਿਤ[6]ਸੀਲਸਤਿ[7] ਜੌਨ[8]। ਇਕ ਸਲੋਕ ਕਹਿ ਕਮਲਮੁਖ[9] ਕਲਾ ਦਿਖਾਈ ਤੌਨ[10] ॥ ੨੯ ॥

ਸਲੋਕ* ॥ ਕਲਰ ਕੀ ਵਣਜਾਰੀਆਂ ਝੂਰੋ ਮੁਸਕ ਮੰਞੇਨ ॥
ਅਮਲਾਂ ਬਾਝਹੁ ਨਾਨਕਾ ਕਿਉ ਕਰ ਕੰਤ ਮਿਲੇਨ ॥ ੧ ॥

ਸ੍ਰੈਯਾ॥ਯੌਂ ਕਹਿਤੇ ਸਿਰ ਕੁੰਭ[11]ਲਗਯੋਉਤਰੈ ਨ ਤਰੈ[12],ਰਹੀ ਹਾਰਉਤਾਰੀ॥ 'ਭਮਾਂ ਭਮਾਂ'ਭਨੀ[13]ਮਰਦਾਨੇ ਜਬੈ,'ਕਹੁਵਾਹਿਗੁਰੂ'ਗੁਰਬਾਨੀ[14] ਉਚਾਰੀ। ਯੌਂ ਭਨਿਤੇ ਗਰ ਤੰਤ ਗਈ ਤੁਟ, ਭਾ ਤਨ ਮਾਨਵ,ਟਾਮਨ[15] ਟਾਰੀ[16]। ਲੇਯ ਰਬਾਬ ਧਰੇ ਨਿਜ ਕੰਧ ਅਯੋ ਢਿਗ,ਲੱਜਤਿ ਹੇਰਿ ਅਘਾਰੀ[17]†॥੨੯॥ ਪੁਨ ਨਾਰਿਕੇ ਸ਼ੀਸਪੈ ਕੁੰਭ ਲਗਾ ਬਿਸਮਾਦ ਭਏ ਲਖਿਕੈ ਨਰਨਾਰੀ॥ਬਹੁ ਕੀਨ ਪ੍ਰਯਾਸ[18] ਭਏ ਸਭਿ ਬਾਦ[19],ਪਖਾਨ ਭਿਦੈ ਨਹਿਂ[20]ਬੁੰਦਕੇ ਮਾਰੀ[21]। ਪਚਿ ਮੰਤ੍ਰਨ ਜੰਤ੍ਰਨ ਕੋ ਲਿਖਿਕੈ ਕਰਿ ਤੰਤ੍ਰਨਕੋ ਸਭਿਹੀ ਤਿਯ[22]ਹਾਰੀ॥ ਘਟ[23]ਕੂਟਸੋਂ[24]ਬਾਨ ਉਪਾਇ[25] ਚਲਾਵਤਿ,ਖੰਡਤਿ ਹੋ[26],ਨ ਚਲੈ ਉਪ-ਚਾਰੀ[27] ॥ ੩੦ ॥ ਕਬਿੱਤ ॥ ਨੂਰਸ਼ਾਹ ਹੁਤੀ ਸਰਦਾਰ ਤਿਸ ਦੇਸ਼ ਹੂੰ ਕੀ ਭਈ ਸੁਧ ਤਾਕੋ ਕਿਨ ਜਾਇ ਕੈ ਬਖਾਨਿਯਾ। 'ਚੇਟਕੀ ਫਕੀਰ ਇਕ ਆਯੋ ਹੈ ਨਗਰ ਬੀਚ ਘਟਾ ਤੀਯ ਸੀਸ ਪੈ ਲਗਾਯੋ ਸਭਿ ਜਾਨਿਯਾ।

[1]ਬੱਧਾ ਹੋਇਆ ਸੀ। [2](ਉਸਦੀ ਅਵਾਜ਼) ਅਸਾਂ ਕੰਨੀ ਸੁਣੀ ਹੈ। [3]ਤਿਹਾਯਾ। [4]ਵੜਕੇ। [5]ਚਲਿੱਤ੍ਰ। [6]ਨਾਸ਼ ਕਰਦੀ ਹੈ। [7]ਜਤ ਸਤ। [8]ਜੋ। [9]ਗੁਰੂ ਜੀ ਨੇ। [10]ਉਸਨੂੰ। [11]ਘੜਾ। [12]ਹੇਠ। [13]ਕਹੀ। [14]ਗੁਰੂ ਜੀ ਨੇ ਬਾਣੀ। [15]ਜਾਦੂ। [16]ਦੂਰ ਹੋਯਾ। [17]ਅਘਾਰੀ (ਅਘ+ਅਰੀ)=ਪਾਪਾਂ ਦੇ ਵੈਰੀ (ਗੁਰੂ ਜੀ ਨੂੰ) ਦੇਖਕੇ। [18]ਜਤਨ। [19]ਬਿਅਰਥ। [20]ਪੱਥਰ ਨਹੀਂ ਵਿੰਨ੍ਹਿਆ ਜਾਂਦਾ। [21]ਪਾਣੀ ਦੀ ਬੂੰਦ ਮਾਰਿਆਂ। [22]ਇਸਤ੍ਰੀਆਂ। [23]ਘੜਾ। [24]ਪਹਾੜ ਵਾਂਙੂ। [25]ਯਤਨਾਂ ਦੇ ਤੀਰ। [26]ਟੁੱਟ ਜਾਂਦੇ ਹਨ। [27]ਯਤਨ ਨਹੀਂ ਚਲਦੇ। *ਇਹ ਸ਼ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ।

†ਪਾ:—ਅਹਾਰੀ। [ਸੰਸ:, ਅਹਾਰ੍ਯਜ]=ਜਿਸਨੂੰ ਕੋਈ ਨਾ ਠੱਗ ਸਕੇ—ਗੁਰੂ ਨਾਨਕ ਜੀ। ਪਾਠਾਂਤ੍ਰ:—ਅਗਾਰੀ=ਅੱਗੇ। ਭਾਵ ਗੁਰੂ ਜੀ ਵਲ ਨਹੀਂ, ਪਰ ਅਗੇਰੇ ਨੂੰ ਤੱਕਦਾ ਹੈ।

ਮੰਤਰ ਨ ਜੰਤਰ ਨ ਤੰਤਰ ਚਲਤਿ ਕੋਊ ਹਾਰੇ ਉਪਚਾਰ[1] ਕਰਿ ਕਾਹੂੰ ਨ ਹਿਲਾਨਿਯਾ[2]। ਜੈਸੇ ਸਯਾਰ[3] ਸ਼ੇਰ ਕੋ, ਪਪੀਲਕਾ[4] ਸੁਮੇਰ ਕੋ ਉਪਾਇ ਤਿਸ ਸਾਮੁਹੇ[5] ਸੁ ਐਸੀ ਬਿਧਿ ਠਾਨਿਯਾ[6]॥ ੩੧॥ ਸੁਨੀ ਜਬ ਰੋਸੀ[7] ਤਬ ਤਿਯਾ[8] ਢਿਗ[9] ਜੋਊ ਸਕਿ ਟਾਮਨ[10] ਕੀ ਬਿਧਿ ਮੈਂ ਸੁਜਾਨ[11] ਸੋਊ ਜਾਨਿਯਾ। ਭੇਜੀ ਤਤਕਾਲ[12] ਜਹਾਂ ਕੁੰਭ ਸੀਸ ਬਾਲ[13] ਲਗੇ, ਧਾਰਤਿ ਬਿਸਾਲ ਮਾਨ[14] ਧਾਈ ਤਿਹੰ ਥਾਨਿਯਾ। ਢੋਲਕ ਬਜਾਇ ਕੋਊ, ਕੰਧ ਕੋ ਭਜਾਇ ਚਲੀ, ਕੋਊ ਨਿਜ ਬਦਨ ਤੇ ਅਗਨਿ ਬਮਾਨਿਯਾ[15]। ਚਢਿ ਹੈ ਬਿਟਪ[16] ਕੋਊ, ਕੋਊ ਮ੍ਰਿਗ ਛਾਲਾ ਪਰ,ਕੋਊ ਭੇਟ ਮੰਤ੍ਰਨ ਕੀ ਦੇਨੇ ਹੇਤ ਆਨਿਯਾ ॥ ੩੨ ॥ ਦੋਹਰਾ ॥ ਲਿਖਹਾਰੀ ਜੰਤ੍ਰਨ ਸਭੈ ਮੰਤ੍ਰਨ ਪਢਿਤਿ ਬਿਸਾਲ। ਘਟਾ ਨ ਡੋਲਯੋ ਕਿਸੂ ਤੇ ਉਰ ਅਚਰਜ ਸਕਿ ਬਾਲ[17] ॥੩੩॥ ਸੋਰਠਾ॥ ਨੂਰਸ਼ਾਹਿ ਕੇ ਪਾਸ ਪੁਨ ਸੁਧ ਦੀਨੀ ਜਾਇਕੈ। 'ਹਾਰੀ ਕਰਤਿ ਪ੍ਰਯਾਸ ਬਲ ਨ ਚਲੈ ਇਕ* ਕੁੰਭ ਪਰ' ॥ ੩੪ ॥ ਕਵਿੱਤ ॥ ਸ਼ੋਨ ਸੁਨਿ ਰੋਸ ਕੀਨਿ,ਸਕਿਨਿ ਕੋ ਧੀਰ ਦੀਨਿ,ਮੰਤ੍ਰ ਜੰਤ੍ਰ ਲਿਖਿ ਲੀਨ ਚਲੀ ਆਪ ਧਾਇ ਕੈ। 'ਕੈਸੋ ਹੈ ਫਕੀਰ ਜਾਇ ਦੇਖੋਂ ਤਿੰਹ ਤੀਰ[18] ਕੇਤੋ ਚੇਟਕੀ ਗਹੀਰ[19] ਅਬ ਜੀਤੋਂਗੀ ਬਨਾਇਕੈ'। ਆਨਿ ਪਢੇ ਮੰਤਰ ਛੁਹਾਏ ਲਿਖਿ ਜੰਤਰ ਸੁ ਗ੍ਰੀਵ[20] ਬਾਂਧ ਤੰਤ੍ਰਨ ਕੋ ਢੋਲਕੀ ਬਜਾਇਕੈ। ਟਾਮਨ ਬਨਾਇ ਬਹੁ ਕੂਟ ਕੋ ਭੁਲਾਇ ਦੇਤਿ[21]ਐਸੇ ਸਕਿ ਕੀਨ,ਘਟਾ ਸਕੀ ਨ ਡੁਲਾਇ-ਕੈ ॥੩੫॥ ਸ੍ਰੈਯਾ ॥ ਪਾਵਕ[22]ਸੇ ਉਪਚਾਰ[23]ਕਿਯੇ ਘਟ ਲਾਗਣ ਸੀਸ ਭਯੋ ਜਲ ਨਯਾਈ[24]।ਏਕ ਨ ਜੋਰ ਚਲਯੋ ਤਿਹੰ ਊਪਰ ਹਾਰ ਰਹੀ ਕਰਿ ਕੋਟ ਉਪਾਈ[25]। ਤੀਯ ਭਈ ਦੁਖ ਮੈਂ ਅਤਿ ਆਤੁਰ ਸੀਸ ਪੈ ਕੁੰਭ ਧਰੇ ਅਕੁ-ਲਾਈ[26]। 'ਹਾਇ' ਮੁਹੁਰਮੁਹੁ[27] ਬਕਿ ਆਨਨ 'ਮੋ ਸੰਗ ਕਯਾ ਜਗਦੀਸ਼ ਬਨਾਈ ॥ ੩੬ ॥ ਦੀਨ ਭਈ[28] ਮਨ, ਚੀਨ ਲਈ ਮਹਿਮਾ ਜੁ ਨਈ

---

[1]ਯਤਨ ਨਹੀਂ। [2]ਹਿਲਾਯਾ ਗਿਆ। [3]ਗਿੱਦੜ। [4]ਕੀੜੀ। [5]ਸਾਹਮਣੇ। [6]ਬਣਾਯਾ। [7]ਗੁੱਸੇ ਹੋਈ। [8]ਇਸਤ੍ਰੀਆਂ। [9]ਕੋਲ। [10]ਟੂਣਿਆਂ ਵਿਚ। [11]ਚਤੁਰ। [12]ਉਸੇ ਵੇਲੇ। [13]ਇਸਤ੍ਰੀ ਦੇ। [14]ਹੰਕਾਰ। [15]ਕੱਢਦੀ ਹੈ। [16]ਇੱਛ ਤੇ। [17]ਸਭ ਇਸਤ੍ਰੀਆਂ। [18]ਪਾਸ। [19]ਬੜਾ। [20]ਗਲ ਨਾਲ। [21]ਜੋ ਪਹਾੜ ਨੂੰ ਹਿਲਾ ਦੇਣ। [22]ਅਗਨੀ। [23]ਯਤਨ। [24]ਉਪਚਾਰ ਅਗ ਢਾਂਡੂ ਸਨ ਘੜੇ ਦਾ ਲੱਗਣਾ ਪਾਣੀ ਵਾਙੂੰ ਸੀ। [25]ਕਰੋੜਾਂ ਯਤਨ। [26]ਵਯਾਕੁਲ ਹੋਈ। [27]ਵਾਰ ਵਾਰ। [28]ਆਜਿਜ਼ ਹੋ ਗਈ। *ਪਾ:-ਕਿਛੁ।

ਗੁਰ ਕੀ ਸੁਖਕਾਰੀ[1]। ਭਾਖਿ ਦਈ,ਅਵਗਯਾ ਜੁ ਭਈ ਸੁਨਿ ਕਾਨ ਲਈ ਸਿਰਦਾਰਨ ਨਾਰੀ[2]। 'ਤੁਰਣ ਜਾਵਹੁ ਪੂਰਣ ਸੰਤ ਪੈ, ਚੁਰਣ ਤਾਂ ਚਰਣਾ ਬਲਿਹਾਰੀ[3]। ਮੈਂ ਅਪਰਾਧ ਕਿਯੋ ਇਹ ਸਾਧ ਕੋ, ਲੇਹੁ ਅਰਾਧ, ਮਿਟੈ ਦੁਖ ਭਾਰੀ' ॥ ੩੭ ॥ ਦੋਹਰਾ ॥ ਨੂਰਸ਼ਾਹਿ ਤਹਿੰ ਤੀਯ ਸੋਂ ਔਰ ਅੰਗਨਾ ਪੁੰਜ[4]। ਗਈ ਤਹਾਂ ਮਿਲਿ ਕੈ ਸਭੈ ਜਹਿੰ ਰਾਜਹਿੰ[5] ਪਦਕੰਜ॥੩੮॥ ਸੋਰਠਾ ॥ ਬੰਦਯੋ ਆਨੰਦ ਕੰਦ, ਚੰਦਬਦਨ ਬੈਸੀ ਨਿਕਟ। ਤਿਨ ਕੋ ਦੇਖਿ ਮੁਕੰਦ ਬੋਲੈ ਸਹੀ ਮਹਿੰ ਸ਼ਬਦ ॥ ੩੯ ॥ ਸ਼੍ਰੀ ਮੁਖਵਾਕ ॥ ਸੂਹੀ ਮਹਲਾ ੧ ॥ ਕੁਚਜੀ ॥

ਮੰਞੁ ਕੁਚਜੀ ਅੰਮਾਵਣਿ ਭੋਸੜੇ ਹਉ ਕਿਉ ਸਹੁਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਨੂ ਜਾਣੈ ਮੇਰਾ ਨਾਉ ਜੀਉ ॥ ਜਿਨੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ॥ ਸੇ ਗੁਣ ਮੰਞੁ ਨ ਆਵਨੀ ਹਉ ਕੋਜੀ ਦੋਸ ਧਰੇਉ ਜੀਉ॥ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ॥ ਇਕਤੁਟੋਲ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੇ ਤਿਨ੍ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਮੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥ ੧ ॥

ਕਵਿੱਤ॥ ਨੂਰਸ਼ਾਹਿ ਸੁਨਿ ਨਿਜ ਸੀਸ ਧੁਨਿ ਭਨਯੋ ਪੁਨ ਜਾਨਯੋ ਮਨ ਮਾਂਹੀ –ਏਹ ਚੇਟਕੀ ਫਕੀਰ ਹੈ।ਮੰਤ੍ਰ ਕੋ ਅਲਾਵਤਿ[6] ਸੁਨਾਵਤਿ ਛਲਤਿ ਮੋਹਿ, ਹੌਂ ਨ ਪਤਿਆਵੋਂ[7] ਏਹ ਗਾਵੋਈ[8] ਅਭੀਰ[9] ਹੈ–।ਪਢੇ ਨਿਜ ਮੰਤ੍ਰਨ,ਅਨੇਕ ਲਿਖ ਜੰਤ੍ਰਨ,ਕਰਤਿ ਬਹੁ ਤੰਤ੍ਰਨ ਕੋ,ਜਾਨੇ–ਏ ਗਹੀਰ[10]ਹੈ–। ਬਸ ਨਹਿ ਚਲਯੋ ਕੋਊ, ਹਾਰੀ ਸਭੈ ਬਿਧਿ ਸੋਊ, ਲਖਯੋ ਰਿਦੇ ਮਾਂਹਿ ਤਬ–ਪੀਰਨ ਕੋ ਪੀਰ ਹੈ–॥੪੦॥ ਸ੍ਵੈਯਾ॥ ਨਾਗਨੀ ਜਯੋਂ ਬਿਨਤਾਸੁਤ[11] ਕੋ ਡਰਪਾਵਤਿ ਆਪਨੋ ਜੋਰ ਦਿਖਾਵੈ। ਤਯੋਂ ਗੁਰ ਸਾਮੁਹਿ[12] ਮੰਤ੍ਰਨ ਕੋ ਪਢਿ ਭਾਵਨ ਸੋਂ[13]

[1]ਮੈਂ ਹੁਣ ਦੀਨ ਹੋਈ ਹਾਂ, ਆਦਿ (ਅ) ਉਹ (ਘੜੇ ਵਾਲੀ) ਇਸਤ੍ਰੀ ਦੀਨ ਭਈ, ਆਦਿ। [2]ਇਸਤ੍ਰੀਆਂ ਦੀ ਸਰਦਾਰਨੀ ਨੇ। [3]ਤਿਸਦੇ ਚਰਣਾਂ ਦੀ ਧੂੜ ਤੋਂ ਸਦਕੇ। [4]ਸਾਰੀਆਂ। [5]ਬੈਠੇ ਸਨ। [6]ਕਹਿੰਦਾ ਹੈ। [7]ਪਤੀਜਾਂ। [8]ਤਕੜਾ। [9]ਨਿਰਭੈ। [10]ਜਾਨ ਗਈ ਹਾਂ ਇਹ ਡੂੰਘਾ (ਮੰਤ੍ਰੀ) ਹੈ। [11]ਗਰੁੜ। [12]ਸਾਹਮਣੇ। [13]ਭਾਵਾਂ ਨਾਲ।

ਹਿਰਦਾ ਬਿਰਮਾਵੈ[1]। ਹਾਰਿਕੈ ਜਾਨਤਿ ਭੀ 'ਇਹ ਪੂਰਨ' ਤੂਰਨ ਦੀਨ ਭਈ ਘਿਘਿਆਵੈ। 'ਭੇਵ ਤੁਮਾਰ ਨ ਜਾਨਿ ਸਕੀ ਹਮ, ਕੀਨ ਖਤਾ ਅਬ ਸੋ ਬਖਸ਼ਾਵੈਂ ॥ ੪੧ ॥ ਮੰਦਮਤੀ[2] ਤੁਮਰਾ ਇਨ ਮਾਨਵ ਮੰਤ੍ਰਨ ਕੇ ਜਿਨ ਬੀਚ ਫਸਾਯੋ। ਕੁੰਭ ਨਿਵਾਰਹੁ[3] ਯਾਂ ਸਿਰ ਤੇ ਅਬ ਦੀਨ ਭਈ ਮਨ ਤੇ ਦੁਖ ਪਾਯੋ। ਨਾ ਕਰਿ ਹੈਂ ਅਵਿਹੇਲਨ[4] ਸੰਤਨ ਪਾਵਹਿਂ ਆਨ ਜਿਤੀ ਹਮ ਥਾਯੋ[5]। ਹੋਂ[6] ਸਿਰਮੌਰ, ਅਭੈ ਸਭਿ ਠੌਰ, ਸਮਾਨ ਨ ਔਰ ਭੁਹੀ ਗਤਿਦਾਯੋ[7]॥੪੨॥ ਯੌਂ ਸੁਨਿਕੈ ਤਿਨ ਕੀ ਬਿਨਤੀ ਪੁਨ ਸ਼੍ਰੀ ਗੁਰ ਆਨਨ ਬੈਨ ਅਲਾਯੋ। 'ਵਾਹਿਗੁਰੂ, ਕਹਿ ਲੇਉ ਉਤਾਰ' ਉਠੀ ਤਤਕਾਲਕ ਬਾਲ ਹਿਲਾਯੋ[8]। ਨਾਮ ਉਚਾਰਤਿ ਹੀ ਉਤਰਾ ਘਟ, ਤੀਯ ਅਚੰਭ ਸਭੈ ਉਰ ਪਾਯੋ।ਆਗਨ ਉਪਾਇਨ ਕੂਰ ਧਰੀ, ਮੁਕਤਾ[9] ਸਭਿ ਹੀਰ[10] ਤੇ ਚੀਰ[11] ਮੰਗਾਯੋ॥੪੩॥ ਦੋਹਰਾ ॥ 'ਬਖਸ਼ਹੁ, ਲੀਜੈ ਭੇਟ ਕੋ ਪੂਰਨ ਪੁਰਖ ਕ੍ਰਿਪਾਲ'। ਇਹ ਬਿਧਿ ਤਿਨ ਕੋ ਦੇਖਿਕੈ ਬੋਲੇ ਬਚਨ ਰਸਾਲ ॥ ੪੪ ॥ ਸ਼੍ਰੀ ਮੁਖਵਾਕ:-

ਗਲੀ ਅਸੀ ਦੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ ਚੀਸਾ ਕਰਹਿ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥ ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥ ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥ ਨਾਨਕ ਜਨਮੁ ਸਕਾਰਥਾ ਜੇ ਤਿਨਕੋ ਸੰਗਿ ਮਿਲਾਹ ॥ ੨ ॥ [ਸਿਰੀ: ਵਾਰ ਮ: ੧

ਦੋਹਰਾ ॥ ਅਪਾ ਖੋਵਨ ਕੇ ਸਬਦ ਔਰ ਕਹੇ ਗੁਰ ਤਾਂਹਿ। ਸੁਨਿ ਕਰਿ ਉਰ ਬੈਰਾਗ ਭਾ ਦੀਨ ਭਈ ਬਚ ਪ੍ਰਾਹਿ ॥੪੫॥ ਸ੍ਰੈਯਾ ॥ 'ਪਸ਼ਚਾਤ ਕਰੀ ਅਵੱਗਯਾ ਬਖਸ਼ੋ,ਅਬ ਭੂ[12] ਵਿਚਰੋ ਤੁਮ ਜੀ ਪਰਸ੍ਵਾਰਥਿ[13]।ਜਬ ਲੌ ਨਹਿਂ ਭੇਵ ਲਖਯੋ ਤਬ ਲੌ ਦੁਖ, ਭੇਵ ਲਖਯੋ ਕਰਿਯੋ ਕਿਰਤਾਰਥ। ਪਦ ਪੈ ਬਲਿਹਾਰ ਮੁਹੁਰਮੁਹੁ ਤਵ ਮੂਰਤਿ ਦ੍ਰਿਸ਼ਟਿ ਅਗਾਤਿ ਪਦਾਰਥ[14]। ਕਰੁਨਾਕਰ ਲੇਹੁ ਉਪਾਇਨ[15] ਕੋ, ਸਿਖ ਦੇਹੁ, ਗਈ ਬਧ[16] ਪਾਛ[17] ਅਕਾਰਥ[18]

---

[1]ਭਰਮਾਉਣ ਦਾ ਜਤਨ ਕਰਨ ਲਗੀ। [2]ਏਸ ਮਾੜੀ ਮਤ ਵਾਲੀ ਨੇ। [3]ਦੂਰ ਕਰੋ। [4]ਨਿਰਾਦਰ [5]ਸੋਂਚ ਖਾਂਦੀਆਂ ਹਾਂ ਜਿੰਨੇ ਸਾਡੇ ਥਾਂ ਹਨ: ਸੰਤ ਦਾ ਨਿਰਾਦਰ ਨਾਂ ਕਰਾਂਗੀਆਂ (ਅ) ਜਿੱਥੇ ਸਾਨੂੰ ਸੰਤ ਮਿਲੇ ਅਵਗਯਾ ਨਹੀਂ.....। [6]ਤੁਸੀਂ ਹੋ। [7]ਮੁਕਤੀ ਦਾਤੇ ਹੋ। [8]ਹਿਲਾਯਾ (ਘੜਾ)। [9]ਮੋਤੀ। [10]ਹੀਰੇ। [11]ਬਸਤਰ। [12]ਜ਼ਿਮੀਂ ਤੇ। [13]ਹੇ ਪਰਸੁਆਰਥੀ ਜੀ। [14]ਤੁਹਾਡੀ ਪਰਤੱਖ ਮੂਰਤੀ ਦੇ ਅੱਗੇ ਪਦਾਰਥ (ਧਰੇ ਹਨ)। (ਅ) ਤੁਸਾਡੇ ਦਰਸ਼ਨ ਨਾਲ (ਸਭ) ਪਦਾਰਥ ਪ੍ਰਾਪਤ ਹੁੰਦੇ ਹਨ। [15]ਭੇਟਾ। [16]ਆਯੁ। [17]ਪਿਛਲੀ। [18]ਬਿਅਰਥ।

॥੪੬॥ਕਵਿੱਤ॥ ਐਸੇ ਜਬ ਭਈ ਦੀਨ ਪਾਹੁਲ*ਪਦਨ ਦੀਨਿ ਗੁਰੂ ਸਿੱਖੀ ਰੀਤਿ† ਕੀਨਿ ਮੁਕਤਿ ਨਿਧਾਨ ਕੀ। ਬੰਧੀ ਧਰਮਸਾਲ ਉਪਦੇਸ਼ ਦੇ ਕ੍ਰਿਪਾਲ ਗੁਰੁ,ਕੀਰਤਿ ਬਿਸਾਲ ਹਰਿ ਕੀਨੀ ਰੀਤਿਗਾਨ ਕੀ[1]।"ਸਿੱਖ ਸੰਤ ਆਇ ਤਾਂਪੈ ਮੰਤ ਨ ਚਲਾਇ ਨਿਜ ਟਹਿਲ ਬਨਾਇ ਕੀਜੈ ਛੋਰ ਰੀਤਿ‡ ਮਾਨ ਕੀ।–ਵਾਹਿਗੁਰੂ–ਜਪੋ ਮੁਖ, ਜਾਹਿੰ ਭਵਜੰਜਨਜ§ ਦੁਖ[2],ਦੇਤਿ ਸੁਖ ਰੀਤਿ ਜਸੋਂ ਸੰਤੋਖ ਸਿੰਘ ਭਾਨੁ ਕੀ[3]" ॥੪੭॥ਦੋਹਰਾ॥ ਕੋਤਿਕ ਬਾਸੁਰ ਰਹਿ ਤਹਾਂ ਧਰਮ ਦ੍ਰਿੜਾਯੋ ਦੇਸ਼। ਪਰਮ ਪ੍ਰੇਮ ਕਰਿ ਸਿਖ ਭਈ¶ ਭਜਤਿ ਨਾਮ ਜਗਤੇਸ਼ ॥੪੮॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਤ੍ਰਿਯਾ ਰਾਜ ਉਪਦੇਸ਼' ਪ੍ਰਸੰਗ ਬਰਨਨੰ ਨਾਮ ਉਣਚਾਸਮੋਂ ਅਧਯਾਯ ॥ ੪੬ ॥

੫੦. [ਸਤਿਗੁਰ ਮੰਗਲ। ਭੁਰਥਰੀ। ਕੋਡਾ]

ਦੋਹਰਾ ॥ ਮਯਾ ਸਦਨ ਪੰਕਜ ਬਦਨ ਮੋਹ ਕਦਨ ਗਤਿਦੈਨ।
ਚਰਨ ਸ਼ਰਨ ਤਿਨ ਪਰਨ ਮਮ ਦਰਸ਼ਨ ਪਰਸਨ ਚੈਨ ॥ ੧ ॥

[1]ਹਰਿ ਕੀਰਤਨ ਦੇ ਗਾਇਨ ਦੀ। [2]ਸੰਸਾਰ ਤੋਂ ਉਪਜੇ ਦੁੱਖ ਚਲੇ ਜਾਣ। [3]ਜਿਵੇਂ ਸੂਰਜ ਦੀ ਦੀ ਰੀਤੀ ਹੈ ਸੁਖ ਦੇਣ ਦੀ।

*ਪੁਰਾਤਨ ਜਨਮਸਾਖੀ ਵਿੱਚ ਏਹ ਪ੍ਰਸੰਗ ਦੇ ਨਹੀਂ ਹਨ, ਸਗੋਂ ਕਾਵਰੂ ਦੇਸ਼ ਵਿਚ ਇਕੋ ਹੀ ਪ੍ਰਸੰਗ ਹੈ, ਨੂਰਸ਼ਾਹ ਉਥੇ ਦੀ ਹੀ ਸਰਦਾਰਨੀ ਦੱਸੀ ਹੈ। ਓਥੇ ਬੀ ਤ੍ਰਿਆਰਾਜ ਕਹਿਆ ਹੈ,ਯਥਾ ਗੁਰੂ ਜੀ ਮਰਦਾਨੇ ਨੂੰ ਕਹਿੰਦੇ ਹਨ:–'ਮਰਦਾਨਿਆਂ ਇਹ ਕਾਵਰੂ ਦੇਸ਼ ਹੈ, ਤ੍ਰਿਆ ਰਾਜ ਹੈ'। ਘੜਾ ਸਿਰ ਤੋਂ ਨਾ ਹਿੱਲਣ ਦੀ ਕਥਾ ਬੀ ਉਥੇ ਹੀ ਦਿੱਤੀ ਹੈ।

'ਹਕੀਕਤ ਰਾਹ ਮੁਕਾਮ' ਵਿੱਚ ਤ੍ਰਿਆ ਰਾਜ ਦਾ ਦੱਖਣ ਵਿਚ ਜ਼ਿਕਰ ਆਯਾ ਹੈ, ਯਥਾ:–'ਨੇਕਾਪਟਣ ਬੀਜਾ ਨਗਰ ਤੇ ਇਕੱਤ੍ਰੀ ਕੋਸ ਹੈ। ਘਰ ਭਾਟੜਿਆਂ ਕੇ ਬੇਗਾਪੁਰ ਬੀਜਾ ਪੁਰ ਤੇ ਕੋਸ ਅੱਸੀ ਹੈ ਅਹੋਗਾ ਪੇਠ ਹੈ, ਤਹਾਂ ਸੰਗਤ ਚੰਗੀ ਭਾਟੜੇ ਕੀ ਹੈ। ਤਿਸਕੀ ਗਿਰਦ ਨਿਵਾਹੀ ਸਿਖ ਸੰਗਤ ਬਹੁਤ ਹੈ, ਅਰ ਭਾਟੜਿਆ ਕੇ ਘਰ ਤੇ ਕਜਲੀ ਬਨ ਕੋਸ ਅੱਸੀ ਹੈ। ਤਿਰੀਆ ਰਾਜ ਹੈ। ਤਹਾਂ ਬੀ ਗੁਰੂ ਬਾਬੇ ਕਾ ਦੇਹੁਰਾ ਹੈ। ਸੰਗਤ ਭਾਟੜਿਆਂ ਕੇ ਜੁੜਦੀ ਹੈ। ਓਥੇ ਗੁਰੂ ਸਿਧਾਂ ਨਾਲ ਗੋਸਟ ਕਰਿਕੈ ਪੂਜਾ ਖਿੰਚ ਲੀਤੀ ਹੈਸੁ। ਤਬ ਸਿਧ ਗੁਰੂ ਕਾ ਜੋਰ ਅਜਮਾਇਕੈ ਪੈਰੀ ਆਇ ਪਏ ਹੈਨਿ। ਓਸ ਥਾਉਂ ਕਾ ਨਾਉ ਕਜਲੀ ਬਨ ਤ੍ਰਿਆ ਰਾਜੁ ਹੈ। ਤਹਾਂ ਭੀ ਸੰਗਤ ਹੈ।'

ਇਹ ਹਕੀਕਤ ਰਾਹ ਮੁਕਾਮ ਸੰ: ੧੬੬੧ ਬਿ: ਤੋਂ ਪਹਿਲੇ ਦੀ ਹੈ, ਪੁਰਾਤਨ ਜਨਮਸਾਖੀ ਤੋਂ ਬੀ ਪੁਰਾਣੀ ਹੈ। ਸੋ ਦੱਖਣ ਦੇਸ਼ ਵਿੱਚ ਸਿੱਖੀ ਦਾ ਪਤਾ ਤੇ ਤਿਰੀਆ ਰਾਜ ਦਾ ਪਤਾ ਠੀਕ ਹੈ। ਸਾਖੀ ਉਥੇ ਜੋ ਹੋਈ ਸਿੱਧਾਂ ਦੀ ਦੱਸੀ ਹੈ, ਹੋਰ ਸਾਖੀ ਤ੍ਰੀਮਤਾਂ ਦੀ ਕੋਈ ਨਹੀ ਦੱਸੀ। †ਪਾ:–ਚਾਲ। ‡ਪਾ:–ਬਿਧਿ।
§ਪਾ:–ਭਵਲ। ¶ਪਾ:–ਨਾਉਂ ਧਰੀਕੀ ਸਿਖ ਭਈ=ਨਾਮ ਧਾਰਨ ਵਾਲਾ ਸਿਖ।

ਮਯਾ=ਕ੍ਰਿਪਾ, ਮੇਹਰ। ਸਦਨ=ਘਰ।
ਬਦਨ=ਮੁੰਹ, ਮੁਖੜਾ। ਪੰਕਜ=ਕਮਲ। ਪੰਕਜ ਬਦਨ=ਮੁਖਾਰਬਿੰਦ।
ਕਦਨ=ਕੱਟਣ ਵਾਲਾ। ਪਰਨ=ਆਸਰਾ।
ਪਰਸਨ=ਛੁਹ। ਚੈਨ=ਸੁਖ, ਆਰਾਮ।

ਅਰਥ–ਮੇਹਰ ਦਾ ਘਰ (ਸੰਸਾਰ ਦੇ) ਮੋਹ ਨੂੰ ਕੱਟਕੇ ਮੁਕਤੀ ਦੇਣਹਾਰੇ (ਸ਼੍ਰੀ ਸ਼ਤਿਗੁਰ ਜੀ, ਜਿਨ੍ਹਾਂ) ਦਾ ਮੁਖੜਾ ਕਮਲ (ਵਰਗਾ ਸੁੰਦਰ) ਹੈ, ਉਨ੍ਹਾਂ ਦੇ ਚਰਨਾਂ ਦੀ ਸ਼ਰਨ ਦਾ ਮੈਨੂੰ ਆਸਰਾ ਹੈ, (ਜਿਨ੍ਹਾਂ ਚਰਨਾਂ ਦੇ) ਦਰਸ਼ਨ ਅਰ ਛੁਹ ਪ੍ਰਾਪਤੀ ਨਾਲ ਸੁਖ (ਪ੍ਰਾਪਤ) ਹੁੰਦਾ ਹੈ।

ਸ਼ੀ ਬਾਲਾ ਸੰਧੁਰੁ ਵਾਚ ॥ ਚੰਪਈ ॥ ਆਗੈ ਗਮਨੇ ਸ਼੍ਰੀ ਗੁਰੂ ਪੂਰੇ। ਨਿਜ ਦਾਸਨ ਜੋ ਦੇਂ ਗਤਿ ਰੂਰੇ। ਭਰਥਰਿ[1] ਆਸ਼੍ਰਮ ਜਹਾਂ ਸੁਹਾਵਨ। ਤਹਾਂ ਜਾਇ ਪਹੁੰਚੇ ਜਸੁਪਾਵਨ[2] ॥ ੨ ॥ ਜਿਹ ਮਾਨਹਿ ਸੋ ਸਗਰੋ ਦੇਸ਼ਾ। ਤ੍ਰੀਯ ਰਾਜ ਪੁਨਿ ਅਪਰ[3] ਨਰੇਸ਼ਾ। ਪੂਜਕ ਹੁਤੇ ਸਰਬ ਨਰ ਨਾਰੀ। ਮਹਿਮਾ ਯੋਗਨ ਕੀ ਤਹਿੰ ਭਾਰੀ ॥੩॥ ਤਿਹ ਆਸ਼੍ਰਮ ਕੇ ਜਾਇ ਸਮੀਪਾ। ਬੈਸਿ ਗਏ ਬੇਦੀ ਕੁਲਦੀਪਾ। ਸੋ ਕਿਤ ਕਾਜ ਵਹਿਰ ਕੋ ਨਿਕਸਾ। ਦੇਖਯੋ ਮੁਖ ਪੰਕਜ ਸਮ ਬਿਕਸਾ ॥ ੪ ॥ ਦੇਖ ਅਤੀਤ ਦਿਪਤਿ[4] ਪਰਕਾਸ਼ਾ। ਧਰਯੋ ਸਰੂਪ ਮਨਹੁ ਸੁਖਰਾਸਾ[5]। ਮਸਤਕ ਆਯੁਤ[6]ਲੋਚਨ ਲੋਨੇ। ਗਯਾਨ ਤਰਨਿ ਜਨੁ ਜਗ ਪ੍ਰਗਟੋਨੇ ॥੫॥ ਆਇ ਨਿਕਟਿ ਮੁਖ*ਬਚਨ ਬਖਾਨਾ। 'ਕੌਨ ਦੇਸ਼ ਕਿਤ ਕਰਹੁ ਪਯਾਨਾ ?। ਬੇਖ[7] ਅਪੂਰਬ[8] ਤੁਮਰੋ ਪਾਵਨ। ਕੀਜੈ ਅਪਨੋ ਨਾਮ ਬਤਾਵਨ[9]॥੬॥ਸੁਨਯੋ ਸ਼੍ਰੀ ਅੰਗਦ ਗੁਨਖਾਨੀ। ਗੁਰੂ ਰੁਖ ਦੇਖਿ ਕਹੀ ਮੈਂ ਬਾਨੀ। 'ਦੇਸ਼ ਪੰਜਾਬ ਸੁ ਦੂਰ ਹਮਾਰਾ। ਇਹੁ ਸ਼੍ਰੀ ਨਾਨਕ ਗੁਰੂ ਉਦਾਰਾ ॥੭॥ ਹਮ ਸੇਵਕ ਸੁਖ ਹੇਤ ਸਦਾਈ। ਰਹਹਿੰ ਸੰਗ ਇਨ ਕਰੁਨਾ ਪਾਈ। ਦੇਸ਼ਨ ਦੇਖਨ ਕਰਨ ਨਿਹਾਲਾ। ਬਿਚਰਹਿੰ ਅਵਨੀ[10] ਬਿਰਦ ਕ੍ਰਿਪਾਲਾ' ॥ ੮ ॥ ਸੁਨਤਿ ਭਰਥਰੀ ਉਰ ਮਹਿੰ ਹੁਲਸਾ[11]। ਬੰਦੇ ਪਦ ਬੇਦੀ ਕੁਲ-ਕਲਸਾ[12]। ਕਹੈ ਕਿ 'ਧੰਨ ਭਾਗ ਮਮ ਆਜੁ। ਜਾਂਤੇ ਭਾ ਤੁਮ ਮਿਲਿਨਿ ਸਮਾਜੁ[13]॥੯॥ਚਿਰੀਕਾਲ ਕੀ ਕਰਤਿ ਉਡੀਕਾ। ਭਯੋ ਮਨੋਰਥ ਪੂਰਨ ਜੀ ਕਾ। ਸਭਿ ਸਾਧਨ ਕੋ ਫਲ ਮੈਂ ਪਾਵਾ। ਜੋਗ ਵਿਰਾਗ ਸੁ ਆਜ

[1]ਭਰਥਰੀ ਦਾ। [2]ਪਵਿੱਤ੍ਰ ਜਸ ਵਾਲੇ। [3]ਹੋਰ। [4]ਚਮਕਦਾ। [5]ਰੱਬ ਨੇ। [6]ਚੌੜਾ। [7]ਭੇਸ। [8]ਅਸਚਰਜ। [9]ਧਰਤੀ ਤੇ। [10]ਅਨੰਦ ਹੋਯਾ। [11]ਬੇਦੀ ਕੁਲ ਦੇ ਸ਼ਿਰੋਮਣੀ ਵੇ। [12]ਸਮਾਗਮ।
*ਪਾ:–ਪੁਨ।

ਸੁਹਾਵਾ[1]॥੧੦॥ਅਸ ਕਹਿ ਕਰਿ ਗਾ ਬੈਠ[1] ਸਮੀਪਾ। ਤਬ ਬੋਲੇ ਬੇਦੀ ਕੁਲ-ਦੀਪਾ। 'ਕਿਸ ਪ੍ਰਕਾਰ ਤੁਮ ਹਮ ਕੋ ਜਾਨੋ? । ਆਗਮ ਕੀ[2] ਉਡੀਕ ਕਸ ਠਾਨੋ[3]?'॥੧੧॥ਸੁਨਿ ਕਰਿ ਭਰਥਰਿ ਬਚਨ ਉਚਾਰੇ। 'ਸਭਿ ਬ੍ਰਿਤਾਂਤ ਮੈਂ ਕਹੋਂ ਸਵਾਰੇ। ਏਕ ਸਮੇਂ ਨਾਰਦ ਮੁਨਿ ਪਾਵਨ। ਮਿਲਯੋ ਮੋਹਿ ਜਿਹ ਰੂਪ ਸੁਹਾਵਨ॥ ੧੨ ॥ ਬੀਨਾ[4] ਹਾਥ ਭਗਤ ਮਹਿਂ ਭੀਨਾ[5]। ਰੈਗਯੋ ਪ੍ਰੇਮਹਿਂ ਰੰਗ ਪ੍ਰਬੀਨਾ।ਮੈਂ ਬਿਲੋਕਿ ਕਰਿ ਬੰਦਨ ਕੀਨੀ।ਹ੍ਵੈ ਕ੍ਰਿਪਾਲ ਤਿਨ ਆਸ਼ਿਖ[6] ਦੀਨੀ ॥੧੩॥ਮੈਂ ਕਰਿ ਕੈ ਬਹੁ ਬਿਨੈ ਵਡਾਈ। ਕਛੁ ਪੂਛਨ ਹਿਤ ਗਿਰਾ ਅਲਾਈ। ਸੁਨਤਿ ਦੇਵ ਰਿਖ[7] ਮੁਝ ਸੋਂ ਭਾਖਾ।–ਜੋ ਕੁਛ ਤੁਮਹਿਂ ਪੂਛਨ ਅਭਿਲਾਖਾ ॥ ੧੪॥ ਸਰਬ ਬਤਾਵਹਿਂ ਸ਼੍ਰੀ ਜਗ ਸਾਈਂ। ਛਿਤ[8] ਅਵਤਾਰ ਲੀਨ ਅਬ ਜਾਈ। ਸ਼੍ਰੀ ਨਾਨਕ ਨਿਜ ਨਾਮ ਧਰਾਵਹਿਂ। ਭ੍ਰਗਤਿ ਜਗਤਿ ਮਹਿਂ ਮਗ ਪ੍ਰਗਟਾਵਹਿਂ ॥ ੧੫ ॥ ਖੰਡ[9] ਪਖੰਡ, ਬ੍ਰਹਮੰਡ ਮਝਾਰਾ । ਉਪਦੇਸ਼ਹਿਂ ਸਤਿਨਾਮ ਸੁਖਾਰਾ । ਅਵਿਨੀ ਸਰਬ ਗਵਨ ਕਰਿ ਨਾਥਾ। ਹ੍ਵੈ ਚਰਚਾ ਬਹੁ ਸਿੱਧਨ ਸਾਥਾ ॥ ੧੬ ॥ ਪ੍ਰਥਮ ਮਿਲਹਿੰਗੇ ਤੁਝ ਇਤ ਥਾਈਂ। ਬੈਸਹੁ ਪ੍ਰੇਮ ਰਿਦੇ ਲਿਵਲਾਈ। ਪੂਛ ਲੇਹੁ ਜੋ ਹ੍ਵੈ ਨਿਜ ਮਨ ਮੈਂ । ਸਰਬ ਬਤਾਇ ਦੇਹਿਂ ਇਕ ਛਿਨ ਮੈਂ–॥ ੧੭ ॥ ਤਬ ਕੀ ਮੈਂ ਰਾਵਰਿ ਸੁਧ ਪਾਈ।ਬੈਠਿ ਰਹਯੋ ਥਿਰੁ ਹ੍ਵੈ ਇਸ ਥਾਈਂ।ਅਬ ਮੋਕੋ ਭਾ ਦਰਸ ਤੁਮਾਰਾ। ਭਯੋ ਸਾਚ ਜੋ ਮੁਨੀ ਉਚਾਰਾ[1]॥੧੮॥ ਸ਼੍ਰੀ ਗੁਰੁ ਬਚਨ ਸੁਨਤਿ ਭਰਥਰਿ ਕੇ। ਗਿਰਾ ਕਹੀ ਬਹੁ ਕਰੁਨਾ ਕਰਿ ਕੈ। 'ਜੋ ਪੂਛਨ ਕੀ ਇੱਛਾ ਤੇਰੇ । ਕਹਹੁ ਆਪ ਸੁਨਿਯੋ ਬਿਨਦੇਰੇ॥੧੯॥ਬਹੁਤਦਿਵਸ ਕੀ ਕਰਤਿ ਉਡੀਕਾ । ਸੋ ਲੀਜੈ ਉੱਤਰ ਅਬ ਨੀਕਾ[1]। ਬੋਲਯੋ ਤਬਹਿ ਭਰਥਰੀ ਬਾਨੀ। 'ਸੁਨਹੁ ਕ੍ਰਿਪਾਲ ਸਕਲ ਗੁਨ ਖਾਨੀ॥੨੦॥ਮੈਂ ਸਾਧਯੋ ਹਠ ਜੋਗ ਮਹਾਨਾ। ਜਾਂਤੇ ਮਨ ਰੋਕਯੋ ਬਿਧਿ ਨਾਨਾ।ਮਨ ਨਿਰਮਲ ਤੇ ਸ਼ੁਭ ਗਤਿ ਹੋਵੈ। ਜਨਮ ਮਰਨ ਕੇ ਸੰਕਟ ਖੋਵੈ ॥੨੧॥ ਜਬ ਲੌ ਮਨ ਇਹੁ ਰਹੈ ਮਲੀਨਾ। ਤਬ ਲੌ ਹੋਇ ਨ ਬੰਧਨਹੀਨਾ।ਭਗਤਿ ਵਿਖੈਨਿਰਮਲਮਨ ਕੈਸੇ।ਹੋਵਤਿਹੈ?ਸੁਕਹੋ ਬਿਧਿ ਤੈਸੇ॥੨੨॥ ਬਿਨਾ ਯੋਗ ਅਸਮੰਜਸ[10] ਗਾਥਾ[11]। ਥਿਰਤਾ ਹ੍ਵੈ ਪ੍ਰਾਪਤਿ

---

[1]ਬੈਠ ਗਿਆ । [2](ਸਾਵੇ) ਆਉਣ ਦੀ । [3]ਕਿਵੇਂ ਕਰ ਰਹੇ ਹੋ । [4]ਬੀਣਾਂ । [5]ਭਿੱਜਾ ਹੋਇਆ । [6]ਅਸ਼ੀਰਵਾਦ । [7]ਨਾਰਦ ਨੇ । [8]ਧਰਤੀ ਤੇ । [9]ਤੋੜਕੇ । [10]ਕਠਨ ਜੇਹੀ । [11]ਗੱਲ ਹੈ ।

ਮਨ ਸਾਥਾ। ਇਕ ਸਿਸੈ ਮੁਝ ਅਸ ਪਰਕਾਰੀ। ਦੂਸਰ ਕਹੌਂ ਤੁਮਾਰਿ ਅਗਾਰੀ[1]॥ ੨੩॥ ਪੀ ਪਯਾਲਾ[2] ਸਿਧ ਹੈਂ ਮਸਤਾਨੇ[3]। ਰਹੈਂ ਅਨਾਹਦ ਧੁਨਿ ਗ਼ਲਤਾਨੇ। ਬਿਖੈ[4]ਬਾਸ਼ਨਾ ਤੇ ਬੈਰਾਗੀ। ਨਿਸ ਬਾਸੁਰ ਏਕੋਂ ਲਿਵ-ਲਾਗੀ॥ ੨੪॥ ਭੁਗਤਿ ਵਿਖੈ ਕਾਂਕੇ ਬਲ ਸੈਗਾ[5]?ਲਿਵ ਲਾਗਹਿ ਏਕਹਿ ਹਰਿ ਰੈਗਾ?। ਕਿਸ ਪ੍ਰਕਾਰ ਦ੍ਰਿੜ ਕਰਹਿਂ ਵਿਰਾਗਾ?। ਬਿਨੁ ਵੈਰਾਗ ਪ੍ਰੇਮ ਨਹਿਂ ਜਾਗਾ॥੨੫॥ ਇਹ ਸੈਸੈ ਮੁਝ ਮਨ ਮੈਂ ਦੋਊ। ਪ੍ਰਿਥਮ ਕਹੋ ਨਾਰਦ ਢਿਗ ਜੋਊ।ਸੋ ਮੈਂ ਕਹੋ ਤੁਮਾਰਿ ਅਗਾਰੀ। ਉਤਰਿ ਦੀਜੈ ਰਿਦੈ ਵਿਚਾਰੀ[6]॥ ੨੬॥ਸ਼੍ਰੀ ਨਾਨਕ ਬਚ ਕਹਿ ਗੁਨ ਸਾਨੇ[7]।'ਸੁਨਹੁ ਭਰਥਰੀ ਪਰਮ ਸਯਾਨੇ!। ਨਿਰਮਲ ਮਨ ਬਿਨ ਭਗਤਿ ਸੁ ਨਾਂਹੀ। ਅਵੈ ਜਥਾਰਥ ਸਾਚੀ ਪ੍ਰਾਹੀ[8]: ॥ ੨੭ ॥–ਮਨ ਨਿਰਮਲ ਨਹਿਂ ਯੋਗ ਬਿਹੀਨਾ। ਭਾਂਤੇ–ਭਗਤਿ ਯੋਗ–ਸ਼ੁਭ ਕੀਨਾ। ਚਹਿਤ ਜਿ ਗਤਿ[9] ਜਗ[10] ਮਨੁਜ[11] ਬਿਚੱਛਨ[12]। ਸੋ ਅਸ ਧਰਤਿ ਜੋਗ ਕੇ ਲੱਛਨ[12]॥ ੨੮ ॥ ਆਸਾ ਮਹਲਾ ੧ ॥

ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਵਾਵਉ ॥ ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਕਿਧਿ ਪਾਵਉ ॥ ੧ ॥ ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥ ਅੰਮ੍ਰਿਤੁ ਨਾਮੁ ਨਿਰੰਜਨੁ ਪਾਇਆ ਗਿਆਨ ਕਾਇਆ ਰਸ ਭੋਗੰ ॥ ੧ ॥ ਰਹਾਉ ॥ ਸਿਵ ਨਗਰੀ ਮਹਿ ਆਸਣ ਬੈਸਉ ਕਲਪ ਤਿਆਗੀ ਬਾਦੰ ॥ ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥ ੨ ॥ ਪਤ੍ਰ ਵੀਚਾਰੁ ਗਿਆਨ ਮਤਿ ਡੰਡਾ ਫਰਤਮਾਨ ਬਿਭੂਤੰ ॥ ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥ ੩ ॥ ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥ ੪ ॥ ੩ ॥ ੩੭ ।

ਚੌਪਈ ॥ ਐਸੋ ਜੋਗ ਜਿ ਨਰ ਜਗ ਧਾਰਹਿਂ। ਮਨ ਕੀ ਸਗਲੀ ਮੈਲ ਨਿਵਾਰਹਿਂ। ਪੁਨਿ ਜੋ ਪਯਾਲਾ ਤੋਹਿ ਬਖਾਨਾ। ਸੋ ਅਬ ਕਹੌਂ ਸੁਨਹੁ ਦੈ ਕਾਨਾ॥ ੨੯ ॥ ਆਸਾ ਮਹਲਾ ੧ ॥

ਗੁੜ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ। ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥ ੧ ॥ ਬਾਬਾ ਮਨੁ ਮਤ-ਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥ ਅਹਿਨਿਸਿ ਬਨੀ ਪ੍ਰੇਮ

[1]ਆਪਦੇ ਅੱਗੇ। [2](ਸ਼ਰਾਬ ਦਾ) ਪਿਆਲਾ। [3]ਮਸਤ। [4]ਵਿਸ਼ਯ। [5]ਕਿਸ ਜ਼ੋਰ ਨਾਲ। [6]ਗੁਣਾਂ ਨਾਲ ਮਿਲੇ ਹੋਏ। [7]ਕਹੀ (ਹੈ ਤੂੰ ਉਹ ਭੀ) ਠੀਕ (ਹੈ ਕਿ)। [8]ਮੁਕਤੀ। [9]ਜਗਤ ਵਿਚ। [10]ਪੁਰਸ਼। [11]ਚਤੁਰ। [12]ਨਿਸ਼ਾਨ।

ਲਿਵਲਾਗੀ ਸਬਦੁ ਅਨਾਹਦ ਗਹਿਆ ॥ ੧ ॥ ਰਹਾਉ ॥ ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾਕਉ ਨਦਰਿ ਕਰੇ ॥ ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੁਛੈ ਭਾਉ ਧਰੇ ॥ ੨ ॥ ਗੁਰਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥ ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥ ੩ ॥ ਸਿਫਤੀ ਰਤਾ ਸਦ ਬੈਰਾਗੀ ਜੂਐ ਦਨਮੁ ਨ ਹਾਰੈ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥ ੪ ॥ ੪ ॥ ੩੮ ॥

ਚੌਪਈ ॥ 'ਸ਼੍ਰੀ ਕਰਤਾਰ ਸਿਫਤ ਮਹਿੰ ਰੰਗੇ। ਜਪਹਿੰ ਨਾਮ ਮਨ[1] ਬਾਸਨ[2] ਭੰਗੇ[3]। ਸ਼੍ਰੀ ਪ੍ਰਭੁ ਚਰਨ ਪ੍ਰੇਮ ਮਸਤਾਨੇ। ਇਸ ਬਿਧਿ ਸਭਿ ਜਗ ਬੰਧਨ ਹਾਨੇ[4]' ॥੩੦॥ ਸੁਨਿ ਭਰਥਰਿ ਉਰ ਸੰਸੈ ਨਾਸਾ। ਮਹਿਮਾ ਭਗਤਿ ਲਖੀ ਸੁਖਰਾਸਾ। ਹਾਥ ਜੋਰਿ ਪੁਨ ਬੰਦਨ ਕੀਨੀ। ਭਾਉ ਕੀਨ ਪ੍ਰੇਮਹਿੰ ਮਤਿ ਭੀਨੀ[5]॥੩੧॥ਪ੍ਰਸ਼ਨੋਤਰ ਕਰਿ ਰੁਚਿਰ ਪ੍ਰਕਾਰੀ। ਗਵਨੇ ਤਹਿੰਤੇ ਸ਼੍ਰੀ ਸੁਖਕਾਰੀ। ਮੈਂ ਮਰਦਾਨਾ ਪਾਛੇ ਜਾਵਹਿੰ। ਹਾਸ ਬਿਲਾਸ ਕਰਤਿ ਮਨ ਭਾਵਹਿੰ ॥੩੨॥ਕਿਤਕਿ ਕੋਸ ਪਰ ਪਹੁੰਚੇ ਜਾਈ ।ਬੈਸੇ ਤਹਿੰ ਸਤਿਗੁਰੂ ਸੁਖਦਾਈ। ਕਾਰਨਕਰਨ[6] ਰਿਦੇ ਇਹ ਆਯੋ। ਮਰਦਾਨੇ ਕੋ ਮਨ ਭਰਮਾਯੋ ॥ ੩੩ ॥ ਕਹਤਿ ਭਯੋ 'ਮੈਂ ਜਾਉਂ ਅਵਾਸੂ। ਬਿਦਾ ਦੇਹੁ ਮਨ ਮੋਰ ਉਦਾਸੂ। ਸ਼੍ਰੀ ਪ੍ਰਭੁ ਮੈਂ ਨਹਿੰ ਜਾਉਂ ਅਗਾਰੀ। ਹਟਿ ਹੌਂ[7] ਲੇਯ ਰਜਾਇ ਤੁਮਾਰੀ' ॥ ੩੪ ॥ ਦੋਹਰਾ॥ ਸ਼੍ਰੀ ਗੁਰੂ ਕਹੈਂ[8]'ਨ ਜਾਹੁ ਅਬ ਗੈਲ[9]ਵਿਖੈ ਜਿ ਬਲਾਇ। ਕੋ ਭੱਛਨ ਤੁਝ* ਕੋ ਕਰੈ ਰਹਹੁ ਸੰਗ ਸੁਖਪਾਇ ॥ ੩੫ ॥ ਚੌਪਈ ॥ ਕਿਉਂ ਉਦਾਸ ਅਪਨੋ ਮਨ ਕੀਨਾ?।ਕੋ ਦੁਖ ਸੰਗਿ ਰਹਿਨ ਕੋ ਚੀਨਾ?। ਧਰਾ ਸਕਲ ਕੋ ਸੈਲ ਕਰੀਜੈ। ਹਰਖ ਸਹਿਤ ਮਮ ਸਾਥ ਰਹੀਜੈ' ॥ ੩੬ ॥ ਧੀਰਜ ਦੇਨੇ ਹਿਤ ਬਹੁ ਭਾਂਤਾ। ਸਮਝਾਯੋ ਨਹਿੰ ਮਾਨੈ ਬਾਤਾ।ਨਿਜ ਕੁਟੰਬ ਕੇ ਮਿਲਨੇ ਹੇਤਾ।ਹਟਿਕਰਿ[10]ਪਹੁੰਚਯੋ ਚਹਿਤਿ ਨਿਕੇਤਾ ॥੩੭॥ ਸ਼੍ਰੀ ਗੁਰੂ ਮੁਝਸੋਂ ਬਚਨ ਉਚਾਰੇ। 'ਰਾਖਹੁ ਰਹਿਹੈ ਕਹੇ ਤੁਮਾਰੇ'। ਸ਼੍ਰੀ ਅੰਗਦ ਸੁਨੀਏ ਗੁਨ ਖਾਨੀ। ਕਹੀ ਤਾਂਹਿ ਸੰਗਿ ਮੈਂ ਇਵ[10] ਬਾਨੀ ॥੩੮॥ 'ਕਿਉਂ ਭੂਲਹੁ ਉਰ ਕਰੋ ਵਿਚਾਰਾ। ਸ਼੍ਰੀ ਨਾਨਕ ਤਨ ਏਕੰਕਾਰਾ। ਇਨ ਕੋ ਸੰਗਿ ਤਜੈ ਹੈ ਮੂਢਾ। ਨਿਜ ਕੁਟੰਬ ਕੇ ਮੋਹ ਅਰੂਢਾ[11] ॥ ੩੯ ॥ ਕਾਚ ਬਿਹਾਝਨ ਹਿਤ ਦੁਖ

[1]ਮਨ ਦੀਆਂ। [2]ਵਾਸ਼ਨਾਂ। [3]ਤੋੜਦਾ ਹੈ। [4]ਨਾਸ਼ ਕਰੇ। [5]ਪ੍ਰੇਮ ਭਿੱਜੀ। [6]ਭਾਵ ਗੁਰੂ ਨਾਨਕ ਦੇਵ ਜੀ ਦੇ। [7]ਮੁੜਦਾ ਹਾਂ। [8]ਰਾਹ। [9]ਮੁੜਕੇ। [10]ਐਉਂ । [11]ਫਸਿਆ।

*ਪਾਃ—ਤੁਮ।

ਸਹਿਹੀ। ਪਾਰਸ ਨਿਕਟਿ[1] ਭਜਿਨ ਮਨ ਚਹਿਹੀ। ਇਨ ਕੋ ਸੰਗ ਸੁਧਾ ਸਮ ਭਯਾਰੀਂ। ਬਿਖਵਤ ਦੁਖ ਕੁਟੈਬ ਅਨੁਰਾਗੈਂ[2] ॥ ੪੦ ॥ਦੋਹਰਾ॥ ਕਹਯੋ ਨ ਮਾਨਯੋ ਭਾਂਤਿ ਕਿਹ ਬਿਦਾ ਲਈ ਕਹਿ ਬੈਨ। ਹਰਖਤ ਹੁਇ ਹਟਿ ਕਰਿ ਚਲਾ ਜਾਵਨ ਕੋ ਨਿਜ ਐਨ ॥੪੧॥ ਚੌਪਈ ॥ ਹੁਤੀ ਜਹਾਂ ਦਾਰੁਨ[3] ਉਦਿਆਨਾ। ਬੈਸਿ ਗਏ ਸ਼੍ਰੀ ਗੁਰੁ ਤਿਹ ਥਾਨਾ। ਇਕ ਪਗ ਆਗੈ ਨਹਿੰ ਪ੍ਰਸਥਾਨੈ[3]। ਬੈਸੇ ਬਾਸੁਰ ਤਹਾਂ ਬਿਤਾਨੇ॥੪੨॥ ਮਰਦਾਨਾ ਹਟਿਕਰਿ ਜਬ ਗਮਨਾ। ਵਧਯੋ ਹੇਤ ਮਿਲਨੇ ਨਿਜ ਭਵਨਾ। ਏਕ ਦਿਵਸ ਜਬ ਪੰਥ ਪਧਾਰਾ। ਦੁਤਿਯੇ ਦਿਨ ਭਾ ਚਲਨ ਤਯਾਰਾ ॥ ੪੩ ॥ ਰਾਖਸ਼ ਹੁਤੋ ਏਕ ਮਗ[4]*ਮਾਂਹੀ। ਤਿਨ ਤਬ ਹੀ ਗਹਿ ਲੀਨ ਤਹਾਂ ਹੀ। ਨਿਜ ਸਥਾਨਗਹਿ ਕਰਿ ਸੋ ਗਵਨਾ[5]। ਬਿਨ ਸਤਿਗੁਰੁ ਛੁਟਾਵਹਿ† ਕਵਨਾ[6] ॥ ੪੪ ॥ ਭੈ ਕਰਿ ਕੰਪਤਿ ਤਨ ਮਰਦਾਨਾ। ਪੀਤ ਭਯੋ ਮੁਖ ਥੂਕ ਸੁਕਾਨਾ।ਦੁਤਿਯ ਨ ਕੋਊ ਤਹਾਂ ਨਿਹਾਰਾ। ਕਿਸ ਪਹਿ ਕਰਹਿ ਪੁਕਾਰ ਵਿਚਾਰਾ॥੪੫॥ ਦਾਰੁਨ ਜਹਿੰ ਕਾਨਨ[7] ਗੰਭੀਰਾ[8]।ਤਜੀ ਧੀਰ[9]ਹ੍ਵੈ ਗੋ[10]ਭੈ ਭੀਰਾ[11]।ਜਾਨਯੋ–ਜੀਵਨ ਅਬ ਨਹਿੰ ਮੇਰੋ। ਬਚਨ ਨ ਮਾਨਜੋਂ ਮਨਿ ਗੁਰੁ ਕੇਰੋ ॥੪੬॥ ਯੱਦਪਿ[12] ਕੀਨੋ ਹੈਂ‡ ਅਪਰਾਧਾ। ਅਹੈ ਜਥਾਰਥ[13] ਮੋਕੋ ਬਾਧਾ[14]। ਤਦਪਿ[15]ਕ੍ਰਿਪਾਲ ਬਿਰਦ[16] ਤਿਨ ਕੇਰਾ। ਭੈ ਕਾਟਹਿੰਗੇ ਸ਼੍ਰੀ ਪ੍ਰਭੁ ਮੇਰਾ–॥ ੪੭ ॥ ਅਸ ਵਿਚਾਰ ਕਰਿ ਧਰਿ ਉਰ ਧਯਾਨਾ।–ਇਸ ਰਾਖਸ਼ ਤੇ ਕਰਹੁ ਮੁਚਾਨਾ। ਬਹੁਰ ਨ ਹੋਰੋਂ[17] ਬਚਨ ਤੁਮਾਰਾ। ਦੀਨ ਬੰਧੁ ਪ੍ਰਭੁ ਅਭੈ ਦਤਾਰਾ§[18]– ॥ ੪੮ ॥ ਤਿਹ ਛਿਨ ਸ਼੍ਰੀ ਨਾਨਕ ਸੁਖਦਾਨੀ। ਬਿਗਸੇ ਮੁਖ ਸੋਂ ਬੋਲੇ ਬਾਨੀ।'ਰਾਖਸ਼ਨੈ ਗਹਿ ਲਿਯ ਮਰਦਾਨਾ।ਤਲੈ ਤੋਲ ਮਹਿੰ ਕਰਿਹੀ ਖਾਨਾ'। ॥੪੯॥ ਦੋਹਰਾ ॥ ਸੁਨਿ ਕਰਿ ਮੈਂ ਦ੍ਵੈ ਬੰਦ ਕਰਿ ਸ਼੍ਰੀ ਗੁਰੁ ਸੋਂ ਬਚ ਪ੍ਰਾਹਿ[19]। 'ਗੈਲ[20] ਬਲਾਇ ਜੁ ਤੁਮ ਕਹਾ ਮਿਲੀ ਚਾਹਿਯੇ ਤਾਂਹਿ ॥ ੫੦ ॥ ਚੌਪਈ ॥ ਅਛਲ ਬਚਨ ਕਿਉਂ ਹੋਇ ਤੁਮਾਰਾ। ਜਿਹ ਕੇ ਤੀਨ ਲੋਗ ਅਨੁਸਾਰਾ।

---

[1]ਪਾਰਸ ਦੀ ਸਮੀਪਤਾ। [2]ਭਜਾਨਕ। [3]ਨਾਂ ਗਏ। [4]ਰਾਹ। [5]ਗਿਆ। [6]ਕੌਣ ਛੁਡਾਵੇ। [7]ਬਨ। [8]ਗਹਿਰਾ। [9]ਧੀਰਜ। [10]ਹੋ ਗਿਆ। [11]ਡਰ ਨਾਲ ਭੈ ਭੀਤ। [12]ਭਾਵੇਂ। [13]ਠੀਕ। [14]ਉਨ੍ਹਣਾ। (ਅ) ਬੱਧ ਕਰਨਾ (ਏ) ਪੀੜਾ, ਦੁਖ। [15]ਤਾਂ ਭੀ। [16]ਧਰਮ। [17]ਨਾ ਮੋੜਾਂਗਾ। [18]ਹੇ ਅਭੈਪਤਾ ਦੇ ਦਾਤੇ। [19]ਕਹਿਆ। [20]ਰਸਤੇ। *ਪਾ:–ਬਨ।

†ਪਾ:–ਛੁਰਾਵਹ, ਛੁਡਾਵਹਿ। ‡ਪਾ:–ਸੋਂ। §ਪਾ:–ਅਹੈ ਤੁਮਾਰਾ।

ਰਹੋ ਹਟਾਇ ਨ ਮਾਨਹਿ ਮੂਢਾ। ਨਿਜ ਕੁਟੈਬ ਕੇ ਮੋਹ ਅਰੂਢਾ' ॥ ੫੧ ॥
ਮੁਝ ਸੋਂ ਸ੍ਰੀ ਗੁਰ ਬਚਨ ਬਖਾਨਾ। 'ਚਲਹੁ ਬੇਗ ਤਿੰਹ ਕਰਹਿੰ ਛੁਟਾਨਾ।
ਇਕਤੋ ਸੰਗ ਲਏ ਕੀ ਲਾਜ*। ਬਹੁਰ ਹਮਾਰੋ ਤਿਹ ਸੋਂ ਕਾਜ†'॥੫੨॥
ਅਸ ਕਹਿ ਕਰਿ ਗਵਨੇ ਤਤਕਾਲ॥ਮੈਂ ਬੂਝੇ ਤਿੰਹ ਸਮੈ ਕ੍ਰਿਪਾਲ॥'ਕਿਤਕ
ਦੂਰ ਰਾਖਸ਼ ਕੋ ਥਾਨਾ। ਹਿਤ ਭੱਖਨ ਜਹਿੰ ਗਹਨੋ ਮੈਦਾਨਾ ॥ ੫੩ ॥
ਹਮ ਪਹੁੰਚਨ ਤੇ ਪੂਰਬ ਸੋਊ। ਖਾਇ ਜਾਇ[1] ਜਹਿੰ ਬਿਲਮ[2] ਨ ਕੋਊ'।
'ਨਹੀਂ ਦੂਰ ਬਹੁ ਨਿਕਟਿ ਪ੍ਰਮਾਨਹੁ। ਕੋਸ ਇਕਾਦਸ਼ ਪਰ ਪਹਿਚਾਨਹੁੰ'
॥੫੪॥ ਅਸ ਕਹਿ ਮਮ ਕਰ ਸੋਂ ਕਰ ਗਹਿਵਾ।ਇਕ ਛਿਨ ਮਹਿੰ ਆਵਤਿ
ਭੇ ਤਹਿੰਵਾ[3]। ਕਾਨਨ[4] ਦੀਰਘ[5] ਦਾਰੁਨ[6] ਭਾਰੀ। ਰਾਕਸ਼ ਕੋ ਘਰ ਤਾਂਹਿ
ਮਝਾਰੀ॥੫੫॥ਦੋਹਰਾ ॥ਮਰਦਾਨੇ ਕੋ ਦੇਖਿ ਕਰਿ ਬਿਗਸਤਿ ਗਿਰਾ ਅਲਾਇ।
'ਕਿਉਂ ਬੈਠੇ ਘਰ ਜਾਤਿ ਨਹਿੰ?ਸੁਧਿ ਨਿਜ ਦੇਹੁ ਬਤਾਇ' ॥੫੬॥ਚੌਪਈ॥
ਸੁਨਿ ਲੱਜਤਿ ਹੋਇਓ ਮਰਦਾਨਾ। ਗ੍ਰੀਵ ਨੀਚ ਕਰਿ ਕਛੁ ਨ ਬਖਾਨਾ।
ਰਿਦੈ ਵਿਖੈ ਹਰਖਤਿ ਬਹੁ ਭਯੋ--ਜੀਵਨ ਜਾਨ ਜਨਮ ਮਮ ਨਯੋ--॥੫੭॥
ਮੁਝ ਸੋਂ ਬੋਲੇ ਦੀਨ ਦਯਾਲਾ। 'ਇਹੁ ਜੁ ਕਰਾਹਾ' ਤਪਤ ਬਿਸਾਲਾ। ਤਿਸ
ਮਹਿੰ ਮਰਦਾਨੇ ਕੋ ਪਾਵਹਿ।ਤਲ ਕੈ ਤੇਲ ਵਿਖੈ ਪੁਨ ਖਾਵਹਿ॥੫੮॥ ਦੂਰੇ[7]
ਰਹੈਂ ਨਹਿੰ ਦੇਇਂ ਦਿਖਾਈ'। ਸੁਨਿ ਕਰਿ ਮੈਂ ਪੁਨ ਗਿਰਾ ਅਲਾਈ। 'ਨਹਿੰ
ਆਏ ਜੈਸੇ ਤੁਮ ਆਏ। ਜੇ ਰਾਖਸ਼ ਤਲ ਲੇਵਹਿ ਖਾਏ ॥੫੯॥ ਦੋਹਰਾ ॥ ਸੋ
ਬਿਧਿ ਪੂਰਬ[8] ਕੀਜਿਯੇ ਜਿਹ ਬਿਧਿ ਛੂਟਹਿ ਸੋਇ। ਕਿੰਕਰ ਅਪਨੋ
ਜਾਨੀਏ ਪਤਨ[10] ਨ ਇਹ ਕੋ ਹੋਇ' ॥ ੬੦ ॥ ਚੌਪਈ ॥ ਸ੍ਰੀ ਗੁਰ ਭਾਖਹਿੰ
'ਦੇਖਿ ਤਮਾਸ਼ਾ । ਜੋ ਕਰਤਾਰ ਦਿਖਾਇ ਬਿਲਾਸਾ'।ਨਹਿੰ ਰਾਖਸ਼ ਕੋ ਦੇਇਂ
ਦਿਖਾਈ।ਮਰਦਾਨਾ ਦੇਖਹਿ ਗੁਰੁ ਤਾਂਈ ॥੬੧॥ ਤਪਜੋ ਤੇਲ ਜਬ ਅਗਨਿ
ਸਮਾਨਾ। ਖਲ ਨੇ ਗਹਿ ਲੀਨੋ ਮਰਦਾਨਾ। ਬਲ ਕੋ ਸੰਗ ਤੇਲ ਮਹਿੰ

---

[1](ਮਤਾਂ) ਖਾ ਹੀ ਜਾਏ। [2]ਦੇਰ। [3]ਤਿੱਥੇ। [4]ਜੰਗਲ। [5]ਬੜਾ। [6]ਭਯਾਨਕ। [7]ਕੜਾਹਾ। [8]ਛਿਪੇ ਰਹੀਏ। [9]ਪਹਿਲੇ। [10]ਨਾਸ਼।

*ਇਹ ਬਿਰਦਪਾਲ ਬਿਰਦ ਦਾ ਕਮਾਲ ਹੈ।

†ਇਹ ਕ੍ਰਿਤੱਗਜਤਾ ਦਾ ਕਮਾਲ ਹੈ, ਕਿ ਜਿਨ੍ਹਾਂ ਨੂੰ ਕਿਸੇ ਦੀ ਲੋੜ ਨਹੀਂ, ਓਹ ਫਿਰ ਆਏ ਨੀਚਰਾ ਕੰਮ ਦੱਸਦੇ ਹਨ, ਜੋ ਅੱਠ ਪਹਿਰ ਅਖੰਡ ਕੀਰਤਨ ਵਿਚ ਰਹਿੰਦੇ ਹਨ, ਰਦਾਨੇ ਦੇ ਕੀਰਤਨ ਦੇ ਐਤਨੇ ਕ੍ਰਿਤੱਗਜ ਹਨ।

ਛਾਰਾ। ਘਿਘ ਕੈ[1] ਸ਼੍ਰੀ ਗੁਰੁ ਨਾਮ ਉਚਾਰਾ॥ ੬੨॥ 'ਤ੍ਰਾਹਿ ਤ੍ਰਾਹਿ! ਨਿਜ* ਬਿਰਦ ਸੰਭਾਰਹੁ!। ਪਾਹਿ ਪਾਹਿ[2]! ਮੁਝ ਜਰਤਿ ਉਬਾਰਹੁ। ਗੁਨਹਿ[3] ਗੁਨਨ ਕੋ[4] ਅਬ ਨਹਿੰ ਕਾਲਾ। ਰੱਛਾ ਕੋ ਇਹ ਸਮਹਿੰ[5]ਕ੍ਰਿਪਾਲਾ!' ॥ ੬੩॥ ਦੋਹਰਾ॥ ਤੋਲ ਭਯੋ ਸੀਤਲ ਤਬਹਿ ਦੇਹਿ ਪਰਸ ਕਰ ਸੋਇ। ਪਾਵਕ ਤੇਜ[6] ਨ ਛੁਹਿ ਸਕਾ ਜ਼ਿਉਂ ਹਿਮ ਰਿਤੁ ਕੋ[7] ਤੋਇ[8] ॥ ੬੪॥ ਚੌਪਈ॥ ਨਿਜ ਸਰੂਪ ਗੁਰ ਤਬਹਿ ਦਿਖਾਯਾ। ਦੇਖਤਿ ਰਾਖਸ਼ ਵਾਕ ਅਲਾਯਾ। 'ਕੋ ਹੈਂ ਤੂੰ ਕਿੰਹ ਤੇ ਚਲਿ ਆਯੋ? ਤਪਤ ਕਰਾਹਾ ਜਿਨ ਸਿਤ-ਲਾਯੋ[10]॥੬੫॥ ਬਿਗਸੇ ਸ਼੍ਰੀ ਮੁਖ ਬਚਨ ਬਖਾਨਾ। 'ਕੌਡਾ! ਕਰਿ ਤੂੰ ਇਹ ਕੋ ਖਾਨਾ। ਕਿਉਂ ਭੱਖਨ ਮਹਿੰ ਕੀਨੀ ਦੇਰਾ। ਬਿਨਾ ਤਲੇ ਭਖਿ[11] ਭੋਜਨ ਤੇਰਾ'॥੬੬॥ਬਿਸਮਯੋ ਰਾਖਸ਼ ਵਾਕ ਉਚਾਰਾ। 'ਤੁਮ ਕਿਉਂ† ਜਾਨਤਿ ਨਾਮ ਹਮਾਰਾ। ਪੂਰਬ ਕਬਹਿ ਨ ਮਿਲਨਾ ਭਯੋ। ਅਬਹਿ ਸਰੂਪ ਬਿਲੋਕਨ ਨਯੋ' ॥੬੭॥ ਦੋਹਰਾ॥ ਅਸ ਪ੍ਰਕਾਰ ਮੁਖ ਕਹਿਤਿ ਹੀ ਉਪਜਯੋ ਪੂਰਬ ਗਯਾਨ। ਦਰਸ਼ਨ ਕੇ ਪਰਤਾਪ ਤੇ ਭਈ ਸ੍ਰਾਪ ਕੀ ਹਾਨਿ[12] ॥ ੬੮ ॥ ਚੌਪਈ ॥ ਸੁਧ ਕੋ ਪਾਇ ਮੁਕਰ[13] ਨਿਜ ਲਯਾਯੋ। ਸ਼੍ਰੀ ਗੁਰੁ ਆਗੈ ਧਰਿ ਦਿਖਰਾਯੋ। ਜਬ ਪ੍ਰਤਿਬਿੰਬ[14]ਦੇਖਿ ਮੁਖ ਕੇਰਾ।ਪਰਯੋ ਚਰਨ ਪਰ ਹ੍ਵੈ ਬਿਨ ਦੇਰਾ॥੬੯॥ਕਰਿ ਬੰਦਨ ਹੋਯੋ ਪੁਨਿ ਠਾਂਢਾ। ਮਨ ਅਨੁਰਾਗ ਅਧਿਕ ਜਿਹ ਬਾਢਾ। ਬੰਦਹਾਥ ਦ੍ਵੈ ਗੁਰੂ ਅਗਾਰੀ।ਗਦਗਦ ਗਿਰਾ ਹਰਖ ਉਰਿ ਭਾਰੀ॥੭੦॥ਕਮਲ ਬਦਨ ਬੂਝਤਿ ਤਿੰਹ ਤਾਈਂ। 'ਬ੍ਰਿਥਾ[15] ਆਪਨੀ ਦੇਹੁ ਬਤਾਈ'। [16]'ਪੂਰਬ ਦਿਹੁ ਰਜਾਇ,ਗੁਨ ਮੰਦਿਰ!।ਆਨੋਂ ਭੇਟਿ ਮਧੁਰ ਫਲਸੁੰਦਰ॥੭੧॥ਬਹੁਰੋਉਚਰੋਂ ਅਪਨੀ ਗਾਥਾ। ਜਿਸ ਪ੍ਰਕਾਰ ਬੀਤੀ ਮੁਝ ਸਾਥਾ'। ਆਇਸ ਪਾਇ ਗਯੋ ਬਨ ਮਾਂਹੀ। ਜਿਹਠਾਂ ਸੁਫਲੇ ਬਿਟਪ[17] ਸੁਹਾਹੀਂ ॥ ੭੨ ॥ ਬੀਨ ਬੀਨਕੈ ਮਧੁਰੇ ਆਨੇ। ਜਿਨਹਿ ਦੇਖ ਮੁਨਿ ਮਨ ਲਲਚਾਨੇ। ਸਰਬ ਧਰੇ ਜਬ ਗੁਰੂ ਅਗਾਰੀ। ਬਿਗਸਿ ਬਦਨ ਤੇ ਗਿਰਾ ਉਚਾਰੀ ॥ ੭੩ ॥ 'ਮਰਦਾਨਾ

---

[1]ਬਿਹਬਲ ਹੋਕੇ। [2]ਰੱਖਿਆ ਕਰੋ, ਰੱਖਿਆ ਕਰੋ। [3]ਰਖੋ, ਰਖੋ। [4]ਗੁਨਾਹਾਂ ਨੂੰ। [5]ਗਿਣਨੇ ਦਾ। [6]ਵੇਲਾ। [7]ਅਗਨੀ ਦਾ ਸੇਕ। [8]ਸਿਆਲੇ ਦਾ। [9]ਪਾਣੀ। [10]ਠੰਢਾ ਕਰ ਦਿੱਤਾ ਹੈ। [11]ਖਾਹ। [12]ਨਾਸ਼। [13]ਸ਼ੀਸ਼ਾ। [14]ਅਕਸ। [15]ਕਹਾਣੀ। [16]'ਕੌਡਾ ਬੋਲਿਆ। [17]ਫਲਾਂ ਵਾਲੇ ਬ੍ਰਿੱਛ।

*ਪਾਃ—ਸ਼੍ਰੀ। †ਪਾਃ—ਕਿਮ।

ਅਪਨਾ ਗੁਰੁ* ਮਾਨਹੁ। ਫਲ ਧਰਿ ਆਗੇ ਬੰਦਨ ਠਾਨਹੁ।ਪੂਜਾ ਕੀਜਹਿ ਹੋਇ ਉਧਾਰਾ'।ਸੁਨਿ ਕੌਡੋ ਪੁਨ ਬਚਨ ਉਚਾਰਾ ॥ ੭੪ ॥ 'ਸੀਸ ਮੁਕਟ ਅਬ ਹੈ ਇਹ ਮੇਰਾ। ਜਾਂਕੇ ਮਿਲੇ ਅਨੰਦ ਘਨੇਰਾ'। ਹਰਖਤਿ ਹੈ ਬੋਲਯੋ ਮਰਦਾਨਾ। 'ਸਭਿ ਪ੍ਰਾਪਤਿ ਮੁਝ, ਹੇ ਗਤਿਦਾਨਾ ! ॥੭੫॥ ਬਖਸ਼ਹੁ ਖਤਾ ਕੀਨਿ ਮੈਂ ਭਾਰੀ। ਮੇਟਨ ਕਰੀ ਰਜਾਇ ਤੁਮਾਰੀ । ਨਿਜ ਪ੍ਰਸੰਨਤਾ ਮੋ ਪਰ ਕੀਜੈ। ਸਦਾ ਸੰਗਿ ਅਬ ਮੁਝੈ ਰਖੀਜੈ' ॥੭੬॥ ਸ਼੍ਰੀ ਮੁਖ ਕਹੈਂ 'ਸਦਾ ਸੁਪ੍ਰਸੰਨਾ। ਤੂੰ ਸੰਗ ਰਹਉ ਸਦਾ ਸੁਖ ਮੰਨਾ[1]। ਛੁਧਾ ਲਗੀ ਹੈ ਹੈ ਤੁਝ ਤਾਂਈ। ਖਾਹੁ ਮਧੁਰ ਫਲ ਕੋ ਤ੍ਰਿਪਤਾਈ' ॥ ੭੭ ॥ ਮੈਂ ਆਇਸ ਲੇ ਕਰਿ ਤਿਹਕਾਲਾ। ਜੋ ਫਲ ਸੁੰਦਰ ਮਧੁਰ ਬਿਸਾਲਾ। ਧਰੇ ਗੁਰੂ ਆਗੈ ਰਸ ਪੂਰੇ। ਪੁਨ ਮਰਦਾਨੇ ਕੋ ਦਿਯ ਰੂਰੇ[2] ॥੭੮॥ ਨਿਜ ਅਹਾਰ ਮੈਂ ਲੀਨ ਬਹੋਰੀ। ਅਚੇ[3] ਮਧੁਰ ਜਿਨ ਸਾਦ ਨ ਥੋਰੀ। ਫਲ ਜਿ ਹੁਤੇ ਆਗੇ ਸੁਖਦਾਈ[4]। ਸੋ ਉਚਾਇ[5] ਦਿਯ ਰਾਖਸ਼ ਤਾਈਂ ॥੭੯॥ ਜਬ ਕੌਡੋ ਕਿਯ ਮੁਖ ਮੈਂ ਪਾਵਨ। ਤਤਛਿਨ ਕਰੀ ਦੇਹਿ ਪਲਟਾਵਨ। ਸੁਰ ਸਰੂਪ ਹ੍ਵੈ ਉਸਤਤਿ ਠਾਨੀ। 'ਨਮੋ ਨਮੋ ਕਰਤਾ ਚਹੁੰਖਾਨੀ[6] !॥੮੦॥ ਨਿਰਗੁਨ ਸਰਗੁਨ ਤੋਰ ਸਰੂਪਾ। ਮਨ ਬਾਨੀ ਤੇ ਪਰੈ ਅਨੂਪਾ।ਪਾਰਬ੍ਰਹਮ ਪਰਮੇਸ਼ੁਰ ਸ੍ਵਾਮੀ। ਮੋਰ'ਨਮਾਮਿ[7] ਨਮਾਮਿ ਨਮਾਮੀ ॥੮੧॥ ਭਗਤਿ ਵਛਲ ਦੀਨਨਿ ਦੁਖ ਭੰਜਨ !। ਜੈ ਜੈ ਜੈ ਮੁਨਿ ਜਨ ਮਨ ਰੰਜਨ। ਸੰਤ ਵਿਰੋਧਿਨ ਕੋ[8] ਨਿਤ ਘਾਲਿਕ। ਧਰਮ ਸੇਤ[9]ਜਗ ਮਹਿੰ ਪ੍ਰਤਿਪਾਲਕ!॥੮੨॥ ਪੁਨ ਬੰਦਨ ਤਵ ਪਦ ਭਗਵੰਤਾ!। ਸੁਨਹੁ ਭਯੋ ਜਿਵ ਮਮ ਵਿਰਤੰਤਾ। ਤੁਮ ਅੰਤਰਜਾਮੀ ਸਭਿ ਜਾਨੋ।ਤਦਪਿ ਨਿਦੇਸ਼ਹਿ[10]ਮੈਂਨਿ ਬਖਾਨੋ॥੮੩॥ਪੂਰਬ ਜਨਮ ਹੁਤੋ[11]ਦਿਜ ਮੇਰਾ। ਪਠਿ[12]

---

[1]ਮੰਨਕੇ। [2]ਸੁੰਦਰ। [3]ਖਾਧੇ। [4]ਭਾਵ ਗੁਰੂ ਜੀ ਦੇ। [5]ਚੁੱਕਕੇ। [6]ਚਾਰ ਖਾਣੀਆਂ ਵੇ। [7]ਮੇਰੀ। [8]ਨਮਸਕਾਰ। [9]ਵਿਰੋਧੀਆਂ ਨੂੰ। [10]ਮਰਯਾਦਾ। [11]ਆਗਜ਼ਾ। [12]ਸੀ। [13]ਪੜ੍ਹ।

*ਇਥੇ ਗੁਰ ਤੋਂ ਮੁਰਾਦ 'ਗੁਰ ਅਵਤਾਰ' ਨਹੀਂ, ਜੋ ਗੁਰੂ ਸਾਹਿਬ ਆਪ ਸੇ, ਪਰ ਮੁਰਾਦ ਹੈ, ਗੁਰਮੁਖ ਯਾ ਮੁਰਸ਼ਿਦ ਤੋਂ, ਨਾਮ ਦਾਤਾ। ਇਸ ਵਿੱਚ ਕਟਾਖਸ਼ ਇਹ ਹੈ ਕਿ ਜਿਸ ਨੂੰ, ਹੇ ਕੌਡੇ ! ਤੂੰ 'ਖਾਣ ਯੋਗ' ਮਾਸ ਦਾ ਲੋਥੜਾ ਸਮਝਿਆ ਸੀ, ਉਹ ਪਰਮੇਸ਼ੁਰ ਦੇ ਨਾਮ ਵਾਲਾ ਹੈ, ਤੇ ਤੇਰੀ ਕਲਜਾਨ ਦਾ ਸਹਾਯਕ ਹੋਣ ਯੋਗ ਸੰਤ ਹੈ। ਏਥੇ ਵੀ ਸਤਿਗੁਰੂ ਜੀ ਨੇ ਆਪਣਾ 'ਦਾਸ ਨਿਵਾਜਨ ਬਿਰਦ'ਦਿਖਾਇਆ ਹੈ। ਪਰ ਦੇਖੋ ਇਹ ਸੁਣਕੇ ਭੀ ਸ਼੍ਰੀ ਮਰਦਾਨਾ ਜੀ ਨਿਜ ਨੂੰ ਦਾਸ ਹੀ ਪ੍ਰਗਟ ਕਰ ਰਹੇ ਹਨ। †ਪਾ:–ਕਰੀਅਹਿ।

ਵਿੱਦਜਾ ਮਨ ਮਾਨ ਘਨੇਰਾ। ਏਕ ਦਿਵਸ ਮਮ ਗੁਰੁ ਤਤਬੇਤਾ[1] । ਆਵਾ ਸਹਿਜ ਸੁਭਾਵ ਨਿਕੇਤਾ ॥ ੯੪ ॥ ਨਹਿੰ ਉਠਿ ਕਰਿ ਸਨਮਾਨਤਿ ਕੀਨਾ। ਅਹਿਮਤ[2] ਧਰਿ ਆਸਨ ਆਸੀਨਾ[3] । ਦੇਖਿ ਅਵੱਗਜਾ ਗੁਰੁ ਰਿਸ ਕਰਿਕੈ । ਮੁਝ ਇਉਂ ਦੀਨੋ ਸ੍ਰਾਪ ਉਚਰਿਕੈ ॥ ੯੫ ॥–ਅਸ ਵਿੱਪ੍ਰੀਤਿ ਜੁ ਤੈਂ ਮਨ ਠਾਨੀ। ਕਛੂ ਨ ਬਿਗਰਹਿ ਮੁਝ, ਹੋ† ਮਾਨੀ[4]‡। ਯਾਂ ਕੋ ਫਲ ਜੋ ਤੂੰ ਨਹਿੰ ਪਾਵੈਂ। ਤੋ ਸ਼ੁਭ ਰੀਤਿ ਜਗਤ ਮਿਟ ਜਾਵੈ ॥ ੯੬ ॥ ਤਾਂਤੇ ਤੂੰ ਰਾਖਸ਼ ਤਨ ਪਾਈ । ਕਰਹੁ ਕੁਕਰਮ ਧਰ੍ਮ ਬਿਸਰਾਈ–। ਅਸ ਪ੍ਰਕਾਰ ਸੁਨਿ ਗੁਰੁ ਕੋ ਸ੍ਰਾਪਾ। ਮੈਂ ਭੈ ਭੀਤਿ ਭਯੋ ਬਹੁ ਕਾਂਪਾ॥੯੭॥–ਹੇ ਗੁਰੂ ! ਮੈਂ ਅਪਰਾਧ ਜੁ ਕੀਨੋ। ਤਾਂਕੋ ਫਲ ਰਾਖਸ ਤਨ ਦੀਨੋ§। ਕਬਲੌ ਭੋਗੌਂ ਗੋ ਦੁਖ ਭਾਰੀ¶। ਕ੍ਰਿਪਾਧਾਰਿ ਸੋ ਕਰਹੁ ਉਚਾਰੀ?– ॥੯੮॥ ਗੁਰੁ ਦਯਾਲਤਾ ਮਹਿੰ ਮਨ ਭੀਨਾ। ਐਸੇ ਬਚਨ ਉਚਾਰਨ ਕੀਨਾ। –ਏਕੰਕਾਰ ਧਰੈ ਅਵਤਾਰਾ । ਤਿਨਿਕੇ ਮਿਲੇ ਹੋਇ ਨਿਸਤਾਰਾ–॥੯੯॥ –ਹੇ ਗੁਰ ! ਮੈਂ ਤਿਨ ਕੋ ਕਿਵ ਜਾਨੌਂ।ਕ੍ਰਿਪਾ ਕਰਹੁ ਸੋ ਭਾਂਤਿ ਬਖਾਨੌਂ[5] ?– ਸੁਨਿ ਕੈ ਮੁਝ ਕੋ ਦਰਪਨ[6]ਦੀਨਾ। ਕਹਯੋ ਕਿ–ਇਸਤੇ ਲੇਵਹੁ ਚੀਨਾ[7]

---

[1]ਤੱਤ੍ਵ ਗਜਾਨੀ। [2]ਸਰਪ ਬੁਧੀ, ਫਨੀਅਰ ਸੱਪ ਦੀ ਆਕੜੀ ਧੌਣ ਵਲ ਇਸ਼ਾਰਾ ਹੈ ਕਿ ਆਕੜ ਨਾਲ ਨਿਵਿਆਂ ਨਾ। (ਅ) ਅਹਮਮਤਿ=ਹੰਕਾਰ। [3]ਆਸਨ ਤੇ ਬੈਠਾ ਰਹਿਆ। [4]ਹੰਕਾਰੀ। [5]ਕਹੋ। [6]ਸ਼ੀਸ਼ਾ। [7]ਜਾਣ। (ਅ) ਪਛਾਣ। †ਪਾ:--ਰੇ।

‡ਪਾ:--ਕੁਛ ਨਹਿ ਬਿਗਰਹਿ ਰੇ ਉਰ ਮਾਨੀ।

§ਤਨ ਤੋਂ ਮੁਰਾਦ--ਸੁਭਾਵ--ਦੀ ਹੈ। ਜਦ ਸੁਭਾਵ ਹਿੰਸਕ ਤੇ ਸ਼ਰੀਰ ਮੰਦਕਰਮੀ ਹੋ ਜਾਵੇ ਤਾਂ ਨੁਹਾਰ ਬੀ ਭਜਾਨਕ ਤੇ ਡਰਾਵਣੀ ਹੋ ਜਾਂਦੀ ਹੈ। ਆਰਯ ਕੁਲ ਦੇ ਲੋਕ ਜਿਨ੍ਹਾਂ ਦੀ ਬੋਲੀ ਪੁਰਾਤਨ ਸੰਸਕ੍ਰਿਤ ਸੀ, ਜਦ ਹਿੰਦ ਵਿਚ ਆਏ ਤਾਂ ਏਥੋਂ ਦੇ ਅਸਲੀ ਲੋਕਾਂ ਨੂੰ ਰਾਕਸ਼ ਕਹਿੰਦੇ ਸਨ। ਆਰਯ ਗੋਰੇ ਤੇ ਸਡੌਲ ਚੇਹਰੇ ਵਾਲੇ ਸਨ, ਏਹ ਲੋਕ ਸਾਂਵਲੇ ਕਾਲੇ ਤੇ ਨਕਸ਼ਾਂ ਦੇ ਉਹੇ ਜਹੇ ਸਡੌਲ ਨਹੀਂ ਸੇ। ਭੀਲ ਗੌਂਡ ਆਦਿ ਲੋਕ ਉਨ੍ਹਾਂ ਪਹਿਲੀਆਂ ਕੌਮਾਂ ਦੇ ਅਜੇ ਤਕ ਹਿੰਦ ਵਿੱਚ ਹਨ ਜਿਨ੍ਹਾਂ ਨੂੰ ਰਾਕਸ਼ ਕਹਿੰਦੇ ਹੁੰਦੇ ਸਨ, ਆਪਣਾ ਦੇਸ਼ ਖੁਹਾ ਬੈਠਣ ਕਰਕੇ ਏਹ ਲੋਕ ਆਰਯ ਹਮਲਾਆਵਰਾਂ ਅਤੇ ਦੇਸ਼ ਸਾਂਭ ਲੈਣ ਵਾਲਿਆਂ ਤੇ ਲੁਕ ਛਿਪਕੇ ਲਗੇ ਦਾਉ ਬੜੇ ਅਤਜਾਚਾਰ ਕਰਦੇ ਹੁੰਦੇ ਸਨ, ਕਈ ਰਾਕਸ਼ ਆਦਮ ਖੋਰ ਵੀ ਹੁੰਦੇ ਸਨ ਤੇ ਜਗਤ ਦੇ ਕਈ ਥਾਈਂ ਅਜੇ ਬੀ ਆਦਮ ਖੋਰ ਲੋਕ ਹਨ। ਨਿਜ ਗੁਰੂ ਦੇ ਸ੍ਰਾਪ ਨਾਲ 'ਕੋਡਾ' ਆਦਮ ਖੋਰ ਰਾਖਸ਼ ਬ੍ਰਿਤੀ ਵਾਲਾ ਹੋ ਰਿਹਾ ਸੀ।

¶ਪਾ:--ਕਬਲੋ ਹੌਂ ਭਰੌਂ ਦੁਖ ਭਾਰੀ।

॥੬੦॥ ਯਾਮੈ ਪਰ ਪ੍ਰਤਿਬਿੰਬ[1] ਸੁ ਜਾਂਕੋ। ਪੁਨ ਮਾਨੁਖ ਮੁਖ ਦੀਸਹਿ ਤਾਂਕੋ। ਸੋ ਜਾਨਹੁ ਇਹੁ ਹੈ ਅਵਤਾਰਾ। ਤਿਸਤੇ ਤੇਰੋ ਹੋਇ ਉਧਾਰ॥੬੧॥ ਅਨਿਕ ਜਨਮ ਜਿਹ ਨਰ ਜਗ ਪਾਏ। ਨਾਨਾ[2] ਜੋਨਿ ਵਿਖੈ ਜੋ ਆਏ।ਤਿਨਕੇ ਮੁਖ ਇਸ ਦਰਪਨ ਮਾਂਹੀ। ਮਾਨੁਖ ਕੇ ਦੀਸਹਿ ਕਬਿ ਨਾਂਹੀ–॥ ੬੨ ॥ ਗੁਰਤੇ ਲੇਕਰਿ ਮੁਕਰ ਸੁ ਆਵਾ। ਤਬ ਕੋ ਮੈਂ ਇਹ ਥਾਨ ਰਹਾਵਾ। ਗਹਿ ਕਰਿ ਆਨੇ ਮਨੁਜ ਘਨੇਰੇ। ਮੁਕਰ ਵਿਖੈ ਪ੍ਰਤਿਬਿੰਬ ਸੁ ਹੇਰੇ ॥ ੬੩ ॥ ਸ਼ੂਕਰ[3], ਕੂਕਰ[4], ਖਰ[5], ਖਗ[6], ਸ਼ੇਰਾ। ਇਤਜਾਦਿਕ ਸਭਿ ਕੋ ਮੁਖ ਹੇਰਾ*। ਤੁਮਰਾ ਮਾਨੁਖ ਬਦਨ ਦਿਸਾਨਾ। ਜਿਨ ਕੇ ਪਰਸੇ ਸ੍ਰਾਪ ਮਿਟਾਨਾ॥ ੬੪॥ ਅਸ ਬਿਧਿ ਹੁਤੋ ਮੋਹਿ ਬਿਰਤੰਤਾ। ਅਬ ਦੀਜੈ ਆਇਸ[7] ਭਗਵੰਤਾ। ਪੁੰਨ-ਲੋਕ[8] ਕੇ ਵਿਖੈ ਸਿਧਾਊਂ। ਤੁਮਰੇ ਦਰਸ਼ਨ ਕੋ ਸੁਖ ਪਾਊਂ[9] ॥ ੬੫ ॥ ਸੁਰ ਤਨ ਹ੍ਵੈ,ਕਰਿ ਨਮੋ, ਪਧਾਰਾ[10]। ਮਰਦਾਨੇ ਕੌਤਕ ਸੁ† ਨਿਹਾਰਾ[11]। ਬੰਦਨ ਪਦ ਅਰਬਿੰਦ ਕਰੰਤੁ[12]। 'ਧੰਨ ਧੰਨ ਪ੍ਰਭੁ ! ਧੰਨ' ਭਨੰਤੁ[13] ॥੬੬॥ 'ਸ਼੍ਰੀ ਪ੍ਰਭੁ ! ਇਸ ਦਰਪਨ ਕੋ ਲੀਜੈ। ਹੈ ਅਦਭੁਤ ਨਿਜ ਨਿਕਟਿ ਰਖੀਜੈ'। ਸੁਨਿ ਕਰਿ ਭਨਹਿੰ ਗਰੀਬ ਨਿਵਾਜੁ[14]।'ਇਸ ਦਰਪਨ[15] ਤੇ ਕਜਾ ਹੈ ਕਾਜੁ ॥੬੭॥ ਮੁਕਰ[16] ਵਿਚਾਰ ਰੂਪ ਜਿਨ ਪਾਸਾ।ਤਿਨ ਕੋ ਆਤਮ ਹੋਤਿਪ੍ਰਕਾਸ਼ਾ। ਰਾਖਹੁ ਸੋ ਸਦੀਵ ਨਿਜ ਸੰਗਾ।ਸਦਾ ਅਨੰਦ,ਕਰਹਿ ਭ੍ਰਮ[17] ਭੰਗਾ[18]॥੬੮॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਭਰਥਰੀ ਔਰ ਕੋਤੇ ਕੋ' ਪ੍ਰਸੰਗ ਬਰਨਨੰ ਨਾਮ ਪੰਚਾਸਮੋਂ ਅਧਜਾਯ ॥ ੫੦ ॥

---

[1]ਅਕਸ। [2]ਕਈ ਤਰ੍ਹਾਂ ਦੀਆਂ। [3]ਸੂਰ। [4]ਕੁੱਤੇ। [5]ਗਧੇ। [6]ਪੰਛੀ। [7]ਆਗਜਾ। [8]ਬੈਕੁੰਠ। [9]ਗਿਆ। [10]ਦੇਖਿਆ। [11]ਕਰਦਾ ਹੈ। [12]ਕਹਿੰਦਾ ਹੈ। [13]ਗਰੀਬਾਂ ਨੂੰ ਨਿਵਾਜਣੇ ਵਾਲੇ। [14]ਸ਼ੀਸ਼ਾ। [15]ਭ੍ਰਮਾਂ ਨੂੰ। [16]ਨਾਸ਼ ਕਰਕੇ।

*ਇਹ ਜੀਵਾਂ ਦੀਆਂ ਬ੍ਰਿਤੀਆਂ ਵੱਲ ਇਸ਼ਾਰਾ ਹੈ, ਕਿ ਸ਼ਰੀਰ ਮਨੁਖ ਤਾਂ ਸਭ ਦਾ ਚਿੱਸਦਾ ਹੈ, ਪਰ ਅੰਦਰ ਸੁਰਤ ਤੇ ਮਨ ਦੇ ਕੁਝ ਪਸੂਆਂ ਵਰਗੇ ਹੁੰਦੇ ਹਨ। ਬ੍ਰਿਤੀ ਪਸ਼ੂ ਹੁੰਦੀ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਸਦੇ ਹਨ ਕਿ ਨਾਮ ਜਪਣ ਵਾਲੇ ਦੀ ਬ੍ਰਿਤੀ 'ਮਾਨੁਖ ਬ੍ਰਿਤੀ' ਹੁੰਦੀ ਹੈ, ਓਸ ਨੂੰ–ਜਨ–ਲਿਖਦੇ ਹਨ। ਬਾਕੀ ਭੁੱਲ ਵਿਚ ਰਹਿਣ ਵਾਲੇ ਖੁਦਗਰਜ਼ ਤੇ ਪਾਪੀ ਦੂਸਰੇ ਦਾ ਬੁਰਾ ਕਰਕੇ ਰੀਝਣ ਵਾਲੇ ਕੁਕਰਮੀ, ਪਸ਼ੂ ਬ੍ਰਿਤੀ ਹੋ ਜਾਣ ਕਰਕੇ ਪਸ਼ੂ ਸਮਾਨ ਹਨ। ਯਥਾ:–'ਬਿਨੁ ਸਿਮਰਨ ਕੂਕਰ ਹਰਕਾਇਆ' ॥ ਆਦਿ।

†ਪਾ:–ਮਰਦਾਨੇ ਸਭ ਚਰਿਤ।

੫੧. [ਸਾਰਦਾ ਮੰਗਲ। ਸਾਲਸਰਾਇ ਜੋਹਰੀ]

ਭੁਯੰਗ ਛੰਦ ॥ ਨਮੋ ਸਾਰਦਾ ਰੂਪ ਦੋਖੰ ਹਰੰਤੀ ॥ ਸਦਾ ਮੰਗਲਾ ਬੁੱਧਿ ਦੈਨੀ ਜਯੰਤੀ। ਭਵਾ ਭੈਹਰਾ ਦਾਸ ਕੀ ਇੱਛ ਪੂਰਾ। ਪ੍ਰਕਾਸ਼ੀ ਤੁਹੀ ਚੌਦਹੂੰ ਲੋਕ ਭੂਰਾ* ॥ ੧ ॥

ਦੋਖੰ=ਦੋਸ਼, ਪਾਪ। (ਅ) ਕਵਿਤਾ ਦੇ ਦੋਖ। ਉਹ ਦੂਖਣ ਜੋ ਕਾਵਯ ਵਿਚ ਪੈਂਦੇ ਹਨ।
ਮੰਗਲ=ਖੁਸ਼ੀ। ਮੰਗਲਾ=ਖੁਸ਼ੀ ਦੀ ਦਾਤੀ।
ਜਯੰਤੀ=ਜੈ ਦੀ ਦਾਤੀ। ਭਵਾ=ਭਵ–ਹੋਂਦ, ਸੰਸਾਰ, ਜਨਮ, ਸ਼ਿਵ, ਮੰਗਲ, ਦੌਲਤ, ਮਾਲ ਪਦਾਰਥ ਵਾਲਾ ਹੋਣ ਦੀ ਦਸ਼ਾ, ਪ੍ਰਾਪਤੀ; ਉੱਚਤਾ, ਕੁਸ਼ਲਤਾ। ਭਵਾ=ਕੁਸ਼ਲਤਾ ਦੀ ਦਾਤੀ।
ਭੂਰਾ=ਬਹੁਤ, ਸਾਰੇ, [ਸੰਸ:, ਭੂਰਿ] ਇਸ ਤੁਕ ਦਾ ਭਾਵ ਇਹ ਹੈ ਕਿ ਹੋਰ ਦੇਵ ਨਿਜ ਉਪਾਸਕਾਂ ਵਿਚ ਪ੍ਰਕਾਸ਼ੇ ਹਨ, ਤੈਨੂੰ ਸਾਰੇ ਲੋਕਾਂ ਵਿਚ ਮਤ ਦੇਸ਼ ਆਦਿ ਸਾਰੇ ਭੇਦ ਛੱਡਕੇ ਸਭਨਾਂ ਥਾਵਾਂ ਦੇ ਕਵੀਆਂ ਨੇ ਅਵਾਹਨ ਕੀਤਾ ਹੈ।

ਅਰਥ–ਨਮਸਕਾਰ ਹੈ ਸ਼ਾਰਦਾ ਦੇ ਰੂਪ ਨੂੰ ਜੋ ਦੂਖਣਾ ਨੂੰ ਦੂਰ ਕਰਦੀ ਹੈ, ਸਦਾ ਖੁਸ਼ੀ ਦੀ ਦਾਤੀ ਹੈ, ਬੁੱਧੀ ਤੇ ਜੈ ਦੀ ਦਾਤੀ ਹੈ, (ਹੇ ਤੂੰਹੀ) ਕੁਸ਼ਲਤਾ ਦੀ ਦਾਤੀਏ! ਦਾਸ ਦਾ ਭੈ (ਵਿਘਨ ਪੈਣ ਦਾ) ਦੂਰ ਕੀਤਾ ਹੈ (ਅਤੇ ਸਰਸ ਕਵਿਤਾ ਲਿਖਣ ਦੀ) ਇੱਛਾ ਪੂਰੀ ਕੀਤੀ ਹੈ, ਤੂੰਹੀ ਚੌਦਾਂ ਲੋਕਾਂ (ਵਿਚ) ਸਾਰੇ ਪ੍ਰਕਾਸ਼ੀ ਹੈਂ।

ਚੌਪਈ ॥ ਭਰਥਰਿ ਕੌਡੋ ਕੋਰਿ ਪ੍ਰਸੰਗਾ। ਸੁਨਿ ਸ਼੍ਰੀ ਅੰਗਦਿ ਪ੍ਰੇਮ ਉਮੰਗਾ। ਲਗੀ ਸਮਾਧਿ ਜੁਟੇ ਜੁਗ ਨੈਨਾ। ਅੰਗ ਅਡੋਲ ਨ ਉਚਰਤਿ ਬੈਨਾ ॥ ੨ ॥ ਸ਼ੋਤਾ[1] ਬਕਤਾ[2] ਹਟਿ ਕਰਿ ਸਭਿ ਹੀ। ਨਿਜ ਨਿਜ ਥਾਨ ਗਏ ਚਲਿ ਤਬਹੀ। ਬੀਤਿ ਗਏ ਜਬ ਜਾਮ ਸਤਾਈ। ਤਦਪਿ ਨ ਚੇਤਨਤਾ ਤਨ ਆਈ ॥੩॥ ਖਾਨ ਪਾਨ ਇਸ਼ਨਾਨ ਬਿਹੀਨੋ। ਬੀਤੇ ਆਸਨ ਏਕ ਅਸੀਨੋ। ਭੈ ਕਰਿ ਕੋਇ ਨ ਸਕਹਿ ਬੁਲਾਈ। ਬੈਸੇ ਪਾਸ ਪਿਖੈਂ ਦ੍ਰਿਗ ਲਾਈ[3] ॥ ੪ ॥ ਬਹੁਰੋ ਛੁਟੀ ਸਮਾਧਿ ਅਨੰਦਾ। ਉਠਿ ਕਰਿ ਮੱਜਨ ਕੀਨ ਮੁਕੰਦਾ। ਖਾਨ ਪਾਨ ਕਰਿਕੈ ਨਿਜ ਸਭਿਹੀ। ਕਥਾ ਸਮਾਜ ਬੁਲਾਵਾ ਤਬਹੀ ॥੫॥ ਸ਼ੋਤਾ ਬਕਤਾ ਸਭਿ ਚਲਿਆਏ। ਨਿਜ ਨਿਜ ਆਸਨ ਬੈਠਿ ਸੁਹਾਏ। ਕਥਾ ਕਥਨ ਲਾਗਸੋ ਤਬ ਬਾਲਾ। ਸ਼੍ਰੀ ਅੰਗਦ ਜੀ ਸੁਨਹਿੰ ਕ੍ਰਿਪਾਲਾ ॥ ੬ ॥

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਰਾਖਸ਼ ਕੋ ਇਵ ਕੀਨ ਉਧਾਰਾ। ਆਗੇ

[1]ਸੁਣਨ ਵਾਲੇ ਤੇ। [2]ਕਹਿਣ ਵਾਲਾ (ਭਾਈ ਬਾਲਾ)। [3]ਦੇਖਦੇ ਹਨ ਨੀਝ ਲਾਕੇ।
*ਪਾ:–ਭੂਰਾ–ਥੀ ਹੈ।

ਗਵਨੇ ਮੁਕਤਿ ਉਦਾਰਾ। ਜਹਿੰ ਕਾਨਨ ਦਾਰੁਨ ਹੈ ਸ਼ਗਰਾ। ਨਿਕਟ ਨ ਜਾਕੇ ਕਿਹਠਾਂ ਨਗਰਾ ॥੭॥ ਮੰਦ ਮੰਦ ਤਹਿੰ ਕੀਨ ਪਯਾਨਾ। ਤਿੰਹ ਛਿਨ ਕਹਿਨ ਲਗਾ ਮਰਦਾਨਾ। 'ਹੇ ਪ੍ਰਭੁ ਮੋਕੋ ਛੁਧਾ ਸੰਤਾਯੋ। ਬਿਤੇ ਕਿਤਕਿ ਦਿਨ ਅਸਨ ਨ ਖਾਯੋ ॥੮॥ ਚਲਿ ਨ ਸਕੌਂ ਇਕ ਪੈਰ ਅਗਾਰੀ। ਨਿਕਟ ਨ ਪੁਰਿ ਚਹੁੰ ਦਿਸ਼ ਬਨ ਭਾਰੀ'। ਸੁਨਿ ਬੋਲੇ ਬੇਦੀ ਕੁਲਦੀਪਾ। 'ਧੀਰ ਧਰਹੁ ਹੈ ਨਗਰ ਸਮੀਪਾ' ॥੯॥ ਇਵ ਵਿਲਾਂਵਦੇ[1] ਕਰਤਿ ਪਯਾਨਾ।ਗਏ ਉਲੰਘਿ ਸਰਬ ਉਦਿਆਨਾ। ਤੀਨ ਕੋਸ ਤੇ ਨਗਰ ਸੁਹਾਵਾ। ਮਰਦਾਨੇ ਕੋ ਪ੍ਰਭੁ ਦਿਖਾਵਾ ॥੧੦॥'ਸੁੰਦਰ ਪੁਰਿ ਦੇਖਹੁ ਥਲ ਊਚੇ। ਖਾਹੁ ਅਸਨ ਤਹਿੰ ਚਲਹੁ ਪਹੂਚੇ*'। ਸੁਨਿ ਬੋਲਯੋ 'ਹੇ ਪ੍ਰਭੁ ਗੁਨ ਖਾਨੀ !। ਮਮ ਸਰੀਰ ਭਾ ਬਲ ਤੇ ਹਾਨੀ ॥੧੧॥ ਮ੍ਰਿਤੁ[2]ਹੈ ਪਰਯੋ ਰਹੈ ਕਿਹ ਥਾਨਾਂ। ਸਭਿ ਬਿਧਿ ਮੈਂ ਨਿਰਨੈ ਕਰਿ ਜਾਨਾਂ। ਕੀਨਿ ਖ਼ੁਦਾਇ ਅਬਹਿ ਮ੍ਰਿਤੁ ਮੋਰੀ। ਜਗਜੀਵਨ ਤੇ ਟੂਟੀ ਡੋਰੀ ॥ ੧੨ ॥ ਆਯੋ ਨਗਰ ਤਹਾਂ ਕਜਾ ਹੋਇ। ਚੀਰ[3] ਗੰਠ[4] ਹਮ ਦਾਮ[5] ਨ ਕੋਇ। ਬਿਨਾ ਲਿਯੇ ਕੋ ਦੇਵੈ ਨਾਂਹੀ। ਕੈਸੇ ਖਾਉਂ ਅਸਨ ਪੁਰਿ ਮਾਂਹੀ?'॥੧੩॥ਸ਼੍ਰੀਗੁਰੁ ਸੁਨੇ ਵਾਕ ਅਸ ਜਬਹੀ।ਪਗ ਸੋਂ ਰੇਤ ਫਰੋਰੀ[6] ਤਬ ਹੀ। ਨਿਕਸਾ ਤਿੰਹ ਤੇ ਅਦਭੁਤ ਲਾਲ[7]। ਜਾਕੀ ਸੋਭਾ ਦਿਪਤਿ ਬਿਸਾਲ ॥੧੪॥'ਬੰਧਨ ਗੰਠ[8] ਚਹਹੁ ਮਰਦਾਨਾ?।ਲੈ ਬੰਧਹੁ ਨਿਜ ਚੀਰ ਸੰਗਾਨਾ। ਧਰਹੁ ਧੀਰ ਉਰ, ਕਰਹੁ ਪਯਾਨਾ। ਥੋਰ ਪੰਥ,ਢਿਗ ਹੈ ਪੁਰਿ[9] ਥਾਨਾ' ॥ ੧੫ ॥ ਦੋਹਰਾ ॥ 'ਇਹ ਪਾਹਨ[10] ਕਜਾ ਕਾਜ ਹੈ ਕਛੂ ਨ ਦੇਵਹਿ ਕੋਇ। ਹੋਇ ਦਾਮ ਨਿਜ ਪਾਸ ਜੇ ਚਹੈਂ ਜੁ ਲੇਵਹਿੰ ਸੋਇ ॥੧੬॥ ਚੌਪਈ ॥ ਯਾਂਕੇ ਬਾਂਧੇ ਭੂਖ ਨ ਜਾਵਹਿ। ਜਬ ਲੌ ਹਾਥ ਅਹਾਰ ਨ ਆਵਹਿ'।ਸ਼੍ਰੀਗੁਰੁ ਕਹੈਂ'ਨਿਕਟਿ ਹੈ ਨਗਰੀ। ਤਹਿੰ ਕੀਮਤਿ ਇਸ ਹੋਇ ਉਜਗਰੀ[11]॥੧੭॥ ਤੀਨ ਕੋਸ ਪਿਖਿ ਚਲਿ ਤਤਕਾਲਾ'। ਇਉਂ ਧੀਰਜ ਦੇ ਤੁਰੇ ਕ੍ਰਿਪਾਲਾ। ਅਤਿ ਲੱਜਤਿ ਹੋਵਤਿ ਮਰਦਾਨਾ।ਰਿਦੈ ਖਿਝਤਿ ਨਹਿੰ ਕਰਤਿ ਬਖਾਨਾ॥ ੧੮ ॥ ਮੰਦ ਮੰਦ ਬੇਦੀ ਕੁਲਦੀਪਾ। ਚਲਿ ਕਰਿ ਪਹੁੰਚੇ ਨਗਰ ਸਮੀਪਾ। ਬਿਟਪ[12] ਬਿਲੋਕਿ ਏਕ ਰਮਣੀਕਾ। ਬੈਠਿ ਗਏ ਤਹਿੰ ਸਭਿ ਜਗ ਟੀਕਾ

---

[1]ਪਰਚਾਉਂਦੇ। [2]ਮਰਕੇ। [3]ਕਪੜੇ ਦੀ। [4]ਗੰਢ ਵਿੱਚ। [5]ਪੈਸਾ। [6]ਫਰੋਲੀ। [7]ਲਾਲ। [8]ਗੰਢ। [9]ਸ਼ਹਿਰ। [10]ਪੱਥਰ । [11]ਪ੍ਰਗਟ। [12]ਬ੍ਰਿੱਛ। *ਪਾ:—ਚਲਹੁ ਅਬਹ ਤਿਹ ਆਇ ਪਹੁੰਚੇ।

॥੧੬॥ਤਬ ਮਰਦਾਨੇ ਬਚਨ ਉਚਾਰਾ। 'ਜਿਉਂ ਤੁਮ ਕਹਹੁ ਕਰੌਂ ਤਿਉਂ ਕਾਰਾ[1]। ਲਾਲ ਨਾਮ ਕਹਿ ਦਿਯੋ ਜੁ*ਮੋਹੀ[2]। ਇਸ ਤੇ ਕੌਨ ਕਾਜ ਅਬ ਹੋਹੀ?'॥੨੦॥ਕਮਲ ਬਦਨ ਤੇ ਬਿਗਸਿ ਬਖਾਨਾ। 'ਨਗਰ ਨਾਮ ਜਾਨਹੁ ਕਿ ਨ ਜਾਨਾ?'।'ਹੇ ਪ੍ਰਭੁ ਜੀ! ਕਸ਼ਾ ਨਾਮਹਿੰ ਮਾਂਹੀ। ਅਸਨ ਖਾਨ ਦੇਵਹੁ ਕੈ ਨਾਂਹੀ ?॥ ੨੧ ॥ ਜੋ ਬਿਧਿ ਕਰਨੀ ਨਹੀਂ ਬਤਾਵਹੁ। ਬਾਤੈਂ ਕਰਿਤੈ ਦਿਵਸ ਬਤਾਵਹੁ'। ਹਸਨ ਹੇਤ ਬੋਲੇ ਸੁਖਧਾਮੂ। 'ਜਾਨਿ ਬਿਸ਼ੰਭਰਪੁਰਿ† ਇਹ ਨਾਮੂ'॥੨੨॥'ਕੋਊ ਨਾਮ ਨਗਰ ਕਾ ਹੋਹੂ। ਬਹੁਤ ਛੁਧਾ ਲਾਗੀ ਅਬ ਮੋਹੂ। ਸ਼੍ਰਮ[3] ਤੇ ਨਿਰਬਲ ਕਾਂਧਾਂ ਸਗਰੀ। ਕਸੋਂ ਹੂੰ[4] ਪਹੁੰਚੇ ਹੈਂ ਢਿਗ ਨਗਰੀ'॥੨੩॥ਦੋਹਰਾ॥ ਕ੍ਰਿਪਾਨਿਧਿ ਬਿਗਸੇ ਬਹੁਰ ਬੋਲੇ ਤਿਹ ਸੋਂ ਬੈਨ। 'ਨਗਰ ਵਿਖੈ ਗਵਨਹੁ ਅਬੈ ਖੋਜ ਜੌਹਰੀ ਐਨ[5] ॥੨੪ ॥ ਚੌਪਈ ॥ ਵੇਚਹੁ ਜਾਇ ਤਹਾਂ ਇਹੁ ਲਾਲਾ'। ਸੁਨਤਿ ਸੋਨ‡ ਗਮਨਜੋ ਤਤਕਾਲਾ। ਜਾਇ ਜੌਹਰੀ ਕੋ ਦਿਖਰਾਯੋ।'ਤੀਨ ਤਾਂਬ੍ਰਪਲ[6]ਮੋਲ' ਸੁਨਾਯੋ ॥ ੨੫ ॥ ਮਰਦਾਨੇ ਮਨ ਕੀਨ ਵਿਚਾਰਾ--ਲਾਲ ਮੋਲ ਨਰ ਕਹਤਿ ਅਪਾਰਾ। ਤਿੰਹ ਸੋ ਕਹਜੋ ਵਾਕ ਤਬ ਐਸੇ। 'ਬੂਝੋਂ[7] ਸੰਗੀ ਬਾਹਰਿ ਬੈਸੇ' ॥ ੨੬ ॥ ਲੇਕਰਿ ਲਾਲ ਆਪਨੇ ਪਾਸਾ। ਆਵਾ ਜਹਿੰ ਬੈਸੇ ਸੁਖਰਾਸਾ। 'ਏਕ ਜੌਹਰੀ ਪਿਖਿ ਕਰਿ ਬੋਲਾ ਤੀਨ ਤਾਂਬ੍ਰਪਣ ਯਾਕੋ ਮੋਲਾ'॥੨੭॥'ਸਾਲਸਰਾਇ ਜੌਹਰੀ ਨਾਮੂ।ਮਰਦਾਨੇ ! ਜਾਵਹੁ ਤਿਹ ਧਾਮੂ। ਖੋਜੋ ਪਾਇ, ਦੀਜੀਯੇ ਏਹੀ। ਦੇਯ ਮੋਲ[8] ਸੋ ਆਵਹੁ ਲੇਹੀ' ॥ ੨੮ ॥ ਸੁਨਿ ਕਰਿ ਨਗਰ ਵਿਖੈ ਪੁਨ ਗਵਨਾ। ਖੋਜਤਿ ਫਿਰਤਿ ਸ਼ਾਹਿ ਕੋ ਭਵਨਾ। ਜਬ ਕਿਹਨੈ ਤਿਹੰ ਸਦਨ ਬਤਾਯੋ। ਦਰ[9] ਤਿਸ਼ਟਜੋ[10]ਕਹਿ ਊਚ ਬੁਲਾਯੋ ॥੨੯॥ ਸੁਨਤਿ ਸ਼ਾਹ ਭੇਜਜੋ ਨਿਜ ਦਾਸਾ।

---

[1]ਕੱਮ। [2]ਮੈਨੂੰ। [3]ਥਕਾਨ। [4]ਕਿਵੇਂ। [5]ਘਰ। [6]ਤਿੰਨ ਤਾਂਬੇ ਦੇ ਪੈਸੇ। [7]ਪੁੱਛ ਆਵਾਂ। [8]ਮੁੱਲ। [9]ਦਰਵੱਜੇ ਅੱਗੇ। [10]ਖੜਾ ਹੋਕੇ। *ਪਾਃ--ਜਿ।

†ਭਾਈ ਗਿਆਨ ਸਿੰਘ ਜੀ ਕਰਤਾ 'ਤਵਾਰੀਖ ਖਾਲਸਾ' ਬਿਸ਼ੰਭਰ ਪੁਰ ਨੂੰ ਪਟਣਾਂ ਸਾਹਿਬ ਲਿਖਦੇ ਹਨ ਤੇ ਇਹ ਭੀ ਦੱਸਦੇ ਹਨ ਕਿ ਜੋ ਫਤੇ ਚੰਦ ਮੈਣੀ ਖੱਤ੍ਰੀ ਸ਼੍ਰੀ ਸਤਿਗੁਰੂ ਗੁਰੂ ਗੋਬਿੰਦ ਸਿੰਘ ਜੀ ਵੇਲੇ ਹੋਯਾ ਹੈ ਓਹ ਇਸੇ ਸਾਲਸਰਾਇ ਦੀ ਔਲਾਦ ਵਿਚੋਂ ਸੀ, ਘਨਸ਼ਜਾਮ ਤੇ ਗੁਲਾਬ ਰਾਇ ਦਸਮੇਂ ਸਤਿਗੁਰਾਂ ਦੇ ਨਿਵਾਜੇ ਮਸੰਦ ਸਨ, ਇਹ ਭਾਈ ਅਧਰਕੇ ਦੀ ਸੰਤਾਨ ਵਿਚੋਂ ਸਨ, ਜਿਸ ਦਾ ਅਗੇ ਪ੍ਰਸੰਗ ਹੈ।

‡ਪਾਃ--ਸੁਨ ਸ਼ੋਨਨ।

'ਕੌਨ ਅਹੈ ? ਬੂਝਹੁ ਤਿਹ ਪਾਸਾ'। ਆਇ ਨਿਕਟਿ ਭ੍ਰਿਤ[1] ਬਚਨ ਅਲਾਖੋ। 'ਕੌ ਹੈਂ ਤੂੰ ਕਿਹ ਤੇ ਚਲਿ ਆਯੋ ?' ॥੩੦॥ ਤਿਹ ਸੋਂ ਮਰਦਾਨੇ ਬਚ ਭਾਖਾ। 'ਸੋਦੇ ਵੇਚਨ ਕੀ ਅਭਿਲਾਖਾ'। ਅਸ ਕਹਿ ਅੰਤਰ ਸਦਨ ਸਿਧਾਯੋ। ਦੇਯ ਸ਼ਾਹੁ ਕੌ ਲਾਲ ਦਿਖਾਯੋ॥੩੧॥ਨੈਨ ਬਿਲੋਕਤਿ ਮਨ ਬਿਸ-ਮਾਨਾ॥ ਪਠਿ ਅੱਛਰ ਤਿਹਂ ਪਰ ਪਹਿਚਾਨਾ। ਧਰਮਵੰਤ[2] ਸੋ ਸ਼ਾਹ ਸੁਜਾਨਾ॥ ਕਰਿ ਵਿਚਾਰ ਉਰ ਬਚਨ ਬਖਾਨਾ ॥੩੨॥ ਦੋਹਰਾ ॥ 'ਸਹਸ[3] ਰਜਤਪਨ ਲਿਖੇ ਹੈਂ ਜੋ ਦੇਖੇ ਸੋ ਦੇਇ। ਮੋਲ ਕਰੋਂ ਪਸ਼ਚਾਤ[4] ਇਹ ਪੂਰਬ ਸ਼ਤ ਤੁਮ ਲੇਯ' ॥ ੩੩ ॥ ਚੌਪਈ ॥ ਮਰਦਾਨਾਂ ਸ਼ਤ ਲੈ ਹਰਖਾਯੋ। ਚਲਿ ਕਰਿ ਵਹਿਰ ਨਗਰ ਪੁਨ ਆਯੋ । ਪਿਖਿ ਕਰਿ ਸ਼੍ਰੀ ਗੁਰੁ ਬਚਨ ਬਖਾਨਾ। 'ਕਿਤਕਿ ਮੋਲ ਆਨਯੋ ? ਮਰਦਾਨਾ !'॥੩੪॥ ਨਿਕਟਿ ਬੈਠਿ ਬਿਰਤੰਤ ਸੁਨਾਵਾ। 'ਵਡੋ ਸ਼ਾਹ ਜਿਹਂ ਭਲੋ ਸੁਭਾਵਾ। ਸਹਸ ਕਾਰਖਿਕ[5] ਦਏ ਦਿਖਾਈ । ਬੂਝਨ ਮੋਲ ਅਯੋਂ ਤੁਮ ਤਾਂਈ ॥ ੩੫ ॥ ਜਿਤਨੋ ਲੇਨੋ ਦੇਹੁ ਸੁਨਾਈ। ਤਿਤਨੋ ਆਨੋਂ ਬਿਲਮ ਨ ਕਾਈ'। ਸ਼੍ਰੀ ਗੁਰੁ ਕਹੈਂ 'ਜਾਹੁ ਢਿਗ ਸ਼ਾਹੂ।ਕਸ[6]ਧਨ ਦੀਨੋ ਬੂਝਹੁ ਤਾਹੂ'॥੩੬॥ਦੋਹਰਾ॥ਪੁਨ ਪੁਰਿਬੂਝਨੋ ਆਨਿਕੈ 'ਕੈਸੇ ਦੀਨੇ ਦਾਮ?'।ਸੁਨਤਿ ਸ਼ਾਹੁ ਨੈ ਤਬ ਕਹਾ'ਮਿਜਮਾਨੀ[7]' ਇਹੁ ਨਾਮੁ ॥੩੭ ॥ ਚੌਪਈ ॥ ਐਸੇ ਲਿਖਨੋ ਲਾਲ ਪਰ ਤੋਈ। ਸਹਸ ਰਜਤਪਨ ਦੇਖੇ ਦੋਈ। ਕੀਮਤ ਔਰ ਕਹੈਂ ਸੋ ਦੇਉਂ। ਲਾਲ ਮੋਲ ਤੁਮ ਦੇ ਕਰਿ ਲੇਉਂ' ॥ ੩੮ ॥ ਸੁਨਿ ਕਰਿ ਪੁਨ ਆਵਾ ਮਰਦਾਨਾ। ਸ਼ਾਹੁ ਬਚਨ ਗੁਰ ਪਾਸ ਬਖਾਨਾ। 'ਇਹੁ ਧਨ ਦੀਨੋ ਤਿਨ ਮਿਜਮਾਨੀ।ਕੀਮਤ ਅਵਰ ਦੇਨਿ ਨਿਜ ਮਾਨੀ[8]' ॥੩੯॥ ਗੁਰੂ ਕਹੈਂ 'ਵੇਚਹੁ ਕੈ ਨਾਂਹੀ ? । ਲਾਲ ਬਿਕੀਮਤਿ ਲਖਿ ਮਨ ਮਾਂਹੀ'। 'ਕਿਮ ਜਾਨੋਂ ਮੈਂ' ਕਹਿ ਮਰਦਾਨਾ। 'ਕਰਹੁ ਆਪ ਜਿਉਂ ਸ਼ੁਭ ਮਨ ਜਾਨਾ' ॥੪੦॥ ਦੋਹਰਾ ॥ 'ਸ਼੍ਰੀ ਗੁਰ ਕਹੈਂ 'ਨ ਲਾਲ ਇਹ ਲਖਹੁ ਨਾਮ ਕਰਤਾਰ। ਚਾਹਹੁ ਰਾਖਹੁ ਪਾਸ ਨਿਜ ਚਾਹਹੁ ਕਰਿ ਬਿਉਹਾਰ' ॥੪੧॥ ਚੌਪਈ ॥ ਸ਼੍ਰੀ ਪ੍ਰਭੁ ਜੀ ਮੈਂ ਵੇਚਤਿ ਨਾਂਹੀ। ਜੋ ਸੁਖਦਾ ਜੁਗ ਲੋਕਨ ਮਾਂਹੀ'। [9]'ਵੇਚਤਿ ਨਹੀਂ ਜਿ,ਮੋਰਹੁ ਦਾਮੂ।ਲੀਜੈ ਲਾਲ ਜਾਇ ਤਿਹਧਾਮੂ'

---

[1]ਦਾਸ ਨੇ। [2]ਧਰਮੀ ਸੀ। [3]ਸੌ। ਸਹਸ=ਹਜ਼ਾਰ। ਪਰ ਕਵੀ ਜੀ ਨੇ ਸੌ ਲਈ ਬੀ ਵਰਤਿਆ ਹੈ। [4]ਪਿੱਛੋਂ। [5]ਸੌ ਰੁਪੱਯੇ। [6]ਕੇਹਾ। [7]ਪ੍ਰਾਹੁਣਚਾਰੀ। [8]ਮੰਨੀ ਹੈ। [9]ਗੁਰੂ ਜੀ ਬੋਲੇ।

॥੪੨॥ ਸੁਨਿ ਕੈ ਪੁਨ ਪੁਰਿ ਫੇਰਨਿ[1] ਗਯੋ। ਸਭਿ ਹੀ ਦਰਬ ਸ਼ਾਹ ਕੋ ਦਯੋ। 'ਲਾਲ ਹਮਾਰਾ ਫੇਰਹੁ ਸੋਊ। ਬੇਚਤਿ ਨਹਿੰ ਇਹ ਖਾਂਵਦ ਜੋਊ' ॥ ੪੩ ॥ ਕਹਿਤਿ ਸ਼ਾਹ 'ਸਭਿ ਧਨ ਭੀ ਲੀਜੈ। ਲਾਲ ਲੇਹੁ ਜਿਉਂ ਮਨ ਤਿਉਂ ਕੀਜੈ'। ਦੋਨੋਂ ਵਸਤੁ ਲਿਏ ਹਰਖਾਵਾ। ਨਗਰ ਵਹਿਰ ਮਰਦਾਨਾ ਆਵਾ ॥ ੪੪ ॥ ਸ਼੍ਰੀ ਪ੍ਰਭੁ ਜੀ ਧਨ ਭੀ ਪੁਨ[2] ਲਾਲਾ। ਮੁਝੈ ਦੀਨ ਕਹਿ ਬਚਨ ਰਸਾਲਾ। ਜਸ ਆਇਸ ਦਿਹੁ ਤਸ ਅਬ ਕਰਿਹੌਂ। ਥਕਿਤਿ ਭਯੋ ਮੈਂ ਬਹੁਰ ਨ ਫਿਰਹੌਂ' ॥ ੪੫ ॥ ਸ਼੍ਰੀ ਗੁਰ ਕਹੈਂ 'ਲਾਲ ਨਿਜ ਲੀਜੈ। ਧਨ ਜਿਹ ਕੋ ਤਿਸ ਹੀ ਕੋ ਦੀਜੈ। ਵੇਚਹਿੰ ਲਾਲ ਲੇਹਿਂ* ਧਨ ਸੋਈ। ਨਹਿੰ ਵੇਚਹਿੰ ਤੋ ਕੈਸੇ ਲੇਈਂ' ॥੪੬॥ ਪੁਨ ਮਰਦਾਨਾ ਲੇਕਰਿ ਗਯੋ। ਸ਼ਾਹੁ ਨ ਲੇਤਿ ਕਹਤਿ ਬਚ ਭਯੋ। 'ਲਿਖਾ ਲਾਲ ਪਰ ਸੋ ਹਮ ਦੀਨੈਂ। ਧਰਮ ਆਪਨਾ ਰਾਖਨ ਕੀਨੋ ॥੪੭॥ ਲੈਹੁ ਹਟਾਇ[3] ਧਰਮ ਮਮ ਜਾਈ। ਐਸੀ ਬਾਤ ਨ ਕਰੋਂ ਕਦਾਈ। ਦਰਬ ਤੁਮਾਰੋ ਕਰੋ ਜੁ ਭਾਵਾ'। ਸੁਨਿ ਕਰਿ ਮਰਦਾਨਾ ਪੁਨ ਆਵਾ॥੪੮॥ ਦੋਹਰਾ ॥ ਸ਼੍ਰੀ ਨਾਨਕ ਰਾਖੈਂ ਨਹੀਂ ਲੈ ਨ ਜੌਹਰੀ ਸੋਇ। ਸਪਤ[4] ਵਾਰਿ ਫਿਰ ਪੁਨਹਿ ਪੁਨਿ ਸ਼ੂਮ ਸੋਂ ਬਜ਼ਾਕੁਲ ਹੋਇ ॥ ੪੯ ॥ ਚੌਪਈ ॥ ਏਕ ਛੁਧਾ ਦੂਜੇ ਸ਼ੂਮ ਭਾਰਾ। ਖਿਝਯੋ ਰਿਦੈ ਧਨ ਤਿਹੰ ਗ੍ਰਿਹ ਡਾਰਾ[5]। ਸ਼ਾਹੁ ਤਬਹਿ ਮਨ ਮਾਂਹਿ ਬਿਚਾਰਾ।—ਇਹ ਅਦਭੁਤ ਬਹੁ ਲਾਲ ਨਿਹਾਰਾ[6] ॥ ੫੦॥ਬਹੁਰੋ ਲਾਲ ਜਿਨਹਿੰ ਕੇ ਪਾਸੂ।ਸੋ ਨਹਿੰ ਲੇਵਤਿ ਹੈਂ ਧਨ ਰਾਸੂ।ਤਿਨ ਕੋ ਦਰਸ਼ਨ ਚਹਿਯੇ ਕਰਨੋ। ਹੈ ਸ਼ੁਭ ਕੀਨ ਲੋਭ ਜਿਨ ਹਰਨੋ—॥ ੫੧ ॥ ਅਸ ਕਹਿ ਲੀਨੋ ਮਧੁਰ ਅਹਾਰਾ। ਜਾਗੇ ਜਿਹ ਕੇ† ਭਾਗ ਅਪਾਰਾ। ਨਿਜਤੇ ਪਹਿਲੇ ਦਾਸ ਪਠਾਯਾ।'ਜਾਣਿ ਨ ਦੇਉ ਰਖਹੁ ਠਹਿਰਾਯਾ' ॥੫੨॥ ਦੋਹਰਾ॥ ਗਮਨਯੋ ਘਰ ਤੇ ਭੇਟ ਲੈ ਸ਼ਾਹੁ ਜੁ ਸਾਲਸਰਾਇ। ਦੂਰਹੁੰ ਤੇ ਦੇਖਤਿ ਭਯੋ ਸ਼੍ਰੀ ਗੁਰ ਰੂਪ ਸੁਹਾਇ ॥ ੫੩ ॥ ਚੌਪਈ ॥ ਹ੍ਵੈ ਲੱਜਤਿ ਬੈਠਾ ਮਰਦਾਨਾ। ਗ੍ਰੀਵ ਨੀਚ ਕਰਿ ਕਛੁ ਨ ਬਖਾਨਾ। ਖਿਝ ਭਾ ਤੁਸ਼ਨਿ ਅਤਹਿ ਛੁਧਾਤੁਰ। ਸਭਿਹਿ ਬਾਤ‡ ਮਨ ਮਾਂਹਿ ਰਹਾ ਜਰ[7] ॥ ੫੪ ॥ ਅੰਤਰ ਉਰ ਕੇ ਗਟੀ[8] ਵਿਚਾਰੇ। ਸ਼੍ਰੀ ਗੁਰ ਡਰ ਕਰਿ ਕਛੁ ਨ ਉਚਾਰੇ।

[1]ਮੋੜਨ। [2]ਨਾਲੇ। [3]ਮੋੜ ਲਵਾਂ ਤਾਂ। [4]ਸੱਤ। [5]ਉਸ ਦੇ ਘਰ ਸੁੱਟ ਦਿੱਤਾ। [6]ਦੇਖਿਆ। [7]ਮਨ ਵਿਚ ਜਰਕੇ (ਪੀ ਕੇ)। [8]ਗਿਣਤੀਆਂ।

*ਪਾ:—ਵੇਚਹੁ ਲਾਲ ਲੇਹੁ। †ਪਾ:—ਤਿਹ ਕੇ। ‡ਪਾ:—ਸ਼ੂਮ।

ਸਾਲਸ ਰਾਇ ਆਇ ਤਹਿੰ ਕਾਲਾ। ਆਗੇ ਭੋਜਨ ਧਰੇ ਰਸਾਲਾ ॥ ੫੫। ਹਾਥ ਬੰਦਿ ਬੰਦਨ ਕੋ ਕਰਿਕੈ।ਸਭਿਹਿ ਸੁਨਾਈ ਬਾਤ ਉਚਰਿਕੈ।'ਦਰਬ ਤੁਮਾਰੋ ਇਹੁ ਅਬ ਲੀਜੈ। ਧਰਮ ਹਮਾਰੋ ਰਾਖਨ ਕੀਜੈ'॥ ੫੬ ॥ ਦੋਹਰਾ ॥ ਸ਼੍ਰੀ ਗੁਰ ਕਹੈਂ 'ਜਿ ਵੇਚਹੀਂ ਤਬ ਧਨ ਲੇਂ ਨਿਜ ਪਾਨ[1]। ਨਹਿੰ ਵੇਚਹਿੰ ਤੌ ਲੇਂਯ ਕਸ[2] ਰਾਖਹੁ ਦਰਬ ਅਪਾਨ[3]' ॥੫੭॥ ਚੌਪਈ ॥ ਦਰਸ਼ਨ ਪਰਸ ਭਰਮ ਮਿਟ ਗਯੋ।ਬੈਨ ਸੁਨੇ ਮਨ ਨਿਰਮਲ ਭਯੋ। ਜਾਨੇ–ਸੰਤ ਰੂਪ ਇਹੁ ਪੂਰੇ। ਦੇਖਨ ਸੁਨਨ ਜਿਨਹਿੰ ਕੋ ਰੂਰੇ–॥੫੮॥ਕਹਤਿ ਬਚਨ'ਮੈ ਹੈ ਬਿਸਮਾਦਾ। ਲਾਲ ਪਿਖਾ ਇਹ ਤੁਮਹਿੰ ਪ੍ਰਸਾਦਾ[4]। ਹੁਤੋ ਲਾਲ ਉਹ, ਕੈ ਤੁਮ ਲਾਲਾ?। ਜਿਨ ਮਿਲਨੇ ਮੈਂ ਭਯੋ ਨਿਹਾਲਾ॥ ੫੯॥ ਮੁਝ ਸਮਝਾਇ ਸੁਨਾਵਹੁ ਬਾਨੀ। ਹੇ ਕ੍ਰਿਪਾਲ ! ਤੁਮ ਸਭਿ ਗੁਨ ਖਾਨੀ'। ਦੇਨੇ ਹੇਤ ਸ਼ਾਹ ਉਪਦੇਸ਼ਾ। ਬੋਲੇ ਸ਼ਬਦ ਤਬਹਿ ਜਗਤੇਸ਼ਾ ॥ ੬੦ ॥ ਬਿਲਾਵਲੁ ਮਹਲਾ ੧* ॥

ਲਾਲੋ ਲਾਲ ਉਪਾਇਆ ਲਾਲੋ ਲਾਲ ਦਿਸੰਨਿ ॥ ਜਿਨਾਂ ਲਾਲੀ ਨੇਤ੍ਰ ਮਹਿ ਦੂਜਾ ਨਾ ਜਾਣੰਨਿ ।।੧।। ਸੁਣਿ ਸਾਲਿਸ ਤੂੰ ਜਵਾਹਰੀ ਅਪਣਾ ਲਾਲ ਪਛਾਣੁ ॥ ਕੂੜੇ ਲਾਲ ਨ ਰੰਚ ਬੰਨ ਲੀਜੈ ਭਲੇ ਸਿਵਾਣ ॥੧ ॥ ਰਹਾਉ ॥ ਕੰਕਰ ਪੱਥਰ ਮੇਲਿ ਕੋ ਨਾਉਂ ਸਦਾਇਓ ਸ਼ਾਹੁ ॥ ਬਿਨ ਸਤਿਗੁਰ ਪੂਰੇ ਅੰਧੁ ਹੈ ਮੂਲ ਨ ਬੂਝੈ ਰਾਹੁ ॥ ੨ ॥ ਮੇਰਾ ਮੇਰਾ ਕਰ ਸੰਜਿਓ ਰਾਤੀ ਅਤੇ ਭੇਹੁ ॥ ਕਾਈ ਸਾਖ ਨ ਉਪਜੀਆ ਕਲਰ ਵੁਠਾ ਮੇਹੁ ॥੩ ॥ ਸੁਣਿ ਸਾਲਸ ਇਹੁ ਬੇਨਤੀ ਜਿ ਕਰਮ ਪ੍ਰਾਪਤਿ ਹੋਇ ॥ ਨਾਨਕ ਏਕ ਅਰਾਧੀਐ ਦੂਖ ਨ ਲਾਗੈ ਕੋਇ ॥ ੪ ॥

ਚੌਪਈ ॥ 'ਰਾਖਹਿ ਸੰਚਿ ਲਾਲ ਜੇ ਪਾਜਾ। ਤਿਨ ਤੇ ਸਰੈ ਨ ਏਕੋ ਕਾਜਾ। ਖਾਨ ਪੀਨ ਮੈਂ ਸੋ ਨਹਿੰ ਆਵਹਿ।ਪਟ[5]ਜਿਉਂ ਸੀਤ ਨ ਦੇਹਿ ਹਟਾਵਹਿ॥ ੬੧॥ਪਾਹਨ ਜਾਤ ਸ੍ਵੱਛ ਪਿਖਿ ਰਾਖਤਿ।ਕਰਿ ਹੈਕਾਰ'ਸ਼ਾਹੁ'ਨਿਜ[6] ਭਾਖਤਿ। ਸ਼੍ਰੀ ਕਰਤਾਰ ਨਾਮੁ ਸਚੁ ਲਾਲਾ। ਜਿਹ ਕੋ ਮਿਲੇ ਸੁ ਹੋਤਿ ਨਿਹਾਲਾ॥੬੨॥ ਦੋਹਰਾ ॥ ਲਾਲ ਅਮੋਲਕ ਆਪਨੋ ਆਤਮ ਪਰਖਯੋ ਨਾਂਹਿ । ਨਿਜ

[1]ਹੱਥ । [2]ਕੋਸੇ । [3]ਆਪਣਾ । [4]ਕਿਰਪਾ ਨਾਲ । [5]ਕੱਪੜੇ । [6]ਆਪਨੂੰ । *ਇਹ ਬਾਹਰ ਦਾ ਸ਼ਬਦ ਹੈ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਨਹੀਂ ਆਯਾ, ਇਸ ਲਈ ਗੁਰਬਾਣੀ ਨਹੀਂ ।

ਇਸ ਸ਼ਬਦ ਦੇ ਅੰਤ ਸਾਲਸ ਅੱਗੇ ਗੁਰੂ ਜੀ ਬੇਨਤੀ ਕਰਦੇ ਜਾਪਦੇ ਹਨ, ਪਰ ਗੁਰੂ ਨਾਨਕ ਦੇਵ ਜੀ ਨੇ ਕਿਸੇ ਮਨੁੱਖ ਅਗੇ ਕਦੇ ਬੇਨਤੀ ਨਹੀਂ ਕੀਤੀ, ਓਹ ਤਾ ਫੁਰਮਾਉਂਦੇ ਹਨ:– 'ਬੀਜਉ ਸੂਝੈ ਕੋ ਨਹੀ ਬਹੈ ਦੁਲੀਚਾ ਪਾਇ ।।' (ਅ) ਬੇਨਤੀ ਪਦ ਨੂੰ ਰੱਬ ਵਲ ਲਾਉਣ ਦਾ ਜਤਨ ਬੀ ਕਰਦੇ ਹਨ। (ਇ) ਬੇਨਤੀ ਪਦ ਸਹਜ ਸੁਭਾ ਵੀ ਨਿੰਮ੍ਰਤਾ ਵਿਚ ਕਿਹਾ ਜਾਣਾ ਸੰਭਵ ਹੈ। ਫਿਰ ਉਸਦਾ ਭਾਵ ਇਹ ਨਹੀਂ ਹੋਵੇਗਾ ਕਿ ਝੁਕ ਰਹੇ ਹਨ, ਕਿਉਂਕਿ ਸਾਲਸ ਆਪਦਾ ਸਿੱਖ ਹੋਇਆ ਹੈ।

ਆਨੰਦ ਭੁਲਾਇਕੈ ਪਰਯੋ ਕਸ਼ਟ ਕੇ ਮਾਂਹਿ'॥ ੬੩॥ ਸਾਲਿਸ ਬੂਝੈ 'ਕੌਨ ਤੂੰ ਕਹਾਂ ਤੁਮਾਰਾ ਦੇਸ਼ ?। ਕਹਾਂ ਜਾਉਗੇ ਸੰਤ ਜੀ ? ਕਉਨ ਆਪ ਕੋ ਬੇਸ[1]? ॥੬੪॥ ਚੌਪਈ ॥ ਖਟ ਦਰਸ਼ਨ ਮੈਂ ਸਭਿ ਹੀ ਦੇਖਾ।ਪਾਯੋ ਜਾਇ ਨ ਤੁਮਰੋ ਬੇਖਾ'।ਸ਼੍ਰੀ ਗੁਰੁ ਸੁਨਿ ਕਰਿ ਗਿਰਾ[2]ਉਚਾਰੀ।'ਨਾਮ ਜਾਨ ਨਾਨਕ ਨਿਰੰਕਾਰੀ ॥ ੬੫ ॥ ਦੇਸ਼ ਹਮਾਰਾ ਏਕੰਕਾਰਾ। ਤਨ ਮਹਿੰ ਬੇਖ ਤਿਸੀ ਕੋ ਧਾਰਾ'। ਸੁਨਿਕਰਿ ਸਾਲਸ ਇਸ ਬਿਧਿ ਬਾਨੀ। ਸ਼ਰਨ ਗਹਿਨ ਕੀ ਮਤਿ ਠਹਿਰਾਨੀ[3] ॥੬੬॥ 'ਜੇ ਤੁਮ ਏਕੰਕਾਰ ਬਿਲੋਕਾ।ਮੁਝ ਦਿਖਾਇ ਕੈ ਕਰਹੁ ਅਸ਼ੋਕਾ। ਚਰਨ ਸ਼ਰਨ ਚਲਿ ਕਰਿ ਅਬ ਆਵਾ'।ਸੁਨਿ ਸ਼੍ਰੀ ਮੁਖ ਤੇ ਸ਼ਬਦ ਅਲਾਵਾ ॥ ੬੭ ॥ ਮਾਰੂ ਮਹਲਾ ੧ ॥

ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥ ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥ ੧ ॥ ਦਾਦਰ ਤੂ ਕਬਿਹਿਨ ਜਾਨਸਿ ਰੇ ॥ ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ ॥ ੧ ॥ ਰਹਾਉ ॥ ਬਸੁ ਜਲ ਨਿਤ ਨ ਵਸਤ ਅਲੀਅਲ ਮੋਰ ਚਚਾ ਗੁਨ ਰੇ ॥ ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥ ੨ ॥ ਅੰਮ੍ਰਿਤ ਖੰਡੁ ਦੂਧ ਮਧੁ ਸੰਚਸਿ ਤੂ ਬਨਿ ਚਾਤੁਰ ਰੇ ॥ ਅਪਨਾ ਆਪ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥ ੩ ॥ ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਆਸ ਸੁਨੇ ॥ ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛ ਜਿਉ ਰੇ ॥੪ ॥ ਇਕਿ ਪਾਖੰਡੀ ਨਾਮਿ ਨ ਰਾਚਹਿ ਇਕਿ ਹਰਿ ਹਰਿ ਚਰਣੀਰੇ ॥ ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥ ੫॥ ੪ ॥

ਦੋਹਰਾ ॥ ਅਰਥ ਸਹਿਤ[4] ਸੁਨਿ ਸ਼ਬਦ ਕੋ ਭਯੋ ਦੀਨ ਮਨ ਸੋਇ। 'ਨਿਜ ਕੀਜੈ ਉਪਦੇਸ਼ ਮੁਝ ਜਹਿੰ ਤੇ ਸ਼ੁਭ ਗਤਿ ਹੋਇ ॥੬੮॥ ਚੌਪਈ॥ ਲੇਹੁ ਰਜ-ਤਪਨ[5] ਕਰਹੁ ਨਿਹਾਲਾ। ਤੁਮ ਹੋ ਪੂਰਣ ਸੰਤ ਕ੍ਰਿਪਾਲਾ'। ਸ਼੍ਰੀ ਗੁਰੁ ਕਹੈਂ ਨਹੰ ਮਰੇ ਕਾਮਾ। ਇਹ ਧਨ ਸੋਹਤਿ ਤੁਮਰੇ ਧਾਮਾ'॥੬੯॥'ਜੇ ਤੁਮ ਦਰਬ ਲੇਤਿ ਅਬ ਨਾਂਹੀ।ਇਹ ਭੋਜਨ ਪਾਵਹੁ ਮੁਖ ਮਾਂਹੀ'।ਭੂਖ਼ਨਿ ਭਯੋ ਸੁਨਹਿ ਮਰਦਾਨਾ। ਗਟੀ[6] ਅਹਾਰ[7] ਵਿਚਾਰਹਿ ਨਾਨਾ ॥੭੦॥ਦੋਹਰਾ॥—ਸ਼੍ਰੀ ਨਾਨਕ ਲੇਵਹਿੰ ਅਸਨ, ਦੇਹਿੰ ਮੁਝੈਤਬ ਖਾਉਂ।ਭਯੋ ਛੁਧਾਤੁਰ[8] ਸ਼ਮਤ[9]ਮੈਂ*ਭੋਜਨ ਤੇ ਤ੍ਰਿਪਤਾਉਂ—॥੭੧॥ ਸੋਰਠਾ ॥ ਸ਼੍ਰੀਗੁਰੁ ਮਹਾਨਿਧਾਨ ਗਤਿ ਹਿਤ ਸਾਲਸ

[1]ਭੇਖ। [2]ਬਾਣੀ। [3]ਠਹਿਰਾਈ। [4]ਨਾਲ। [5]ਰੁਪੱਯੇ। [6]ਗਿਣਤੀਆਂ। [7]ਭੋਜਨ ਦੀਆਂ। [8]ਭੁੱਖ ਨਾਲ ਦੁਖੀ। [9]ਚੱਕਿਆ। *ਪਾ:—ਸ਼ਮ ਬਿਖੇ।

ਰਾਇ ਕੋ। ਕੀਨੋ ਸ਼ਬਦ ਬਖਾਨ ਭੋਜਨ ਕੇ ਪਰਥਾਇ ਪਰ ॥ ੭੨ ॥

ਮਾਰੂ ਮਹਲਾ ੧*

ਪ੍ਰੀਤਿ ਪਕਵਾਨ ਸੋ ਭੋਜਨ ਕਹੀਅਹਿ ਲੁਚੀ ਲੋਚਾ ਪੂਰੀ ॥ ਮਿਠਿਆਈ ਮੁਖ ਹਰਿ ਹਰਿ ਬੋਲੈ ਤਾਂ ਮਨ ਰਹੈ ਹਜੂਰੀ ॥ ੧ ॥ ਸੁਣਿ ਸਾਲਸ ਤੂੰ ਭਾਈ ਮੇਰੇ ॥ ਸਮਝ ਪਰੀ ਤਾਂ ਹੋਇ ਨਿਬੇਰੇ॥੧॥ ਰਹਾਉ॥ਸੇਵਾ ਮਿਲਣ ਤੁਮਾਰਾ ਕਹੀਐ ਸਤਿ ਕੇ ਬਾਰੀ ਜੋੜੈ ॥ ਖਾਵਣ ਖਾਇ ਅਘਾਵੈ ਸੋਈ ਜਉ ਬਿਖਤੇ ਮਨੂਆ ਮੋੜੈ॥੨॥

ਚੌਪਈ ॥ ਸਾਲਸਰਾਇ ਸੰਗ ਜੋ ਦਾਸੂ । ਸੁਨਿ ਬਚ ਨਿਰਮਲ ਭਾ ਮਨ ਆਸੂ[1] । ਪਦ ਬੰਦਨ ਕੀਨੀ ਅਸ਼ਟਾਂਗਾ[2] । 'ਸ਼ਰਨਿ ਸ਼ਰਨਿ' ਕਹਿ ਪਰਾ ਸਭਾਗਾ ॥੭੩॥ 'ਤੁਮ ਪਰਮੇਸ਼ੁਰ ਜਾਨੇ ਮੋਹੀ[3] । ਦੀਨ ਦਯਾਲ ਨਾਮ ਹੈ ਤੋਹੀ । ਜਗਤ ਅਗਨਿ ਤੇ ਜਲਤਿ ਉਬਾਰਹੁ । ਅਪਨ ਨਾਮ ਕੋ ਬਿਰਦ ਸੰਭਾਰਹੁ' ॥ ੭੪ ॥ ਸੁਨਿ ਕਰਿ ਤਿਹ ਪਰ ਗੁਰੂ ਪ੍ਰਸੀਜੇ । ਜਨਮ ਮਰਨ ਜਗ ਕੇ ਕਟ ਦੀਜੇ[4] । ਪੌੜੀ ਅਪਰ ਸ਼ਬਦ ਕੀ ਭਾਖੀ । ਜਿਹ ਸੁਨਿ ਸ਼ਾਹੁ ਭਯੋ ਗਤਿ ਕਾਂਖੀ[5] ॥ ੭੫ ॥

†ਊਤਮ ਜਨਮ ਸੁ ਸਾਕਤ ਕਹੀਐ ਨੀਚ ਨਰਾਇਣੁ ਪਾਇਆ ॥ ਲੋਭ ਲਹਿਰ ਤੇ ਛੂਟੇ ਤੇਈ ਜਿਨ ਸਾਧ ਸੰਗੁ ਗੁਣ ਗਾਇਆ ॥ ੩ ॥ ਸੁਣ ਸਾਲਸ ਇਹੁ ਰੋਲਾ ਤੇਰਾ ਆਪ ਨਰਾਇਣੁ ਮਾਨਾ ॥ ਨਾਨਕ ਭਗਤਾ ਸੰਗੁ ਮਿਲਾਇਆ ਊਚੇ ਪਦੁ ਠਹਿਰਾਨਾ ॥ ੪ ॥

ਚੌਪਈ ॥ ਸੁਣਿ ਕਰਿ ਸਾਲਸ ਰਿਦੈ ਵਿਚਾਰਾ ।—ਸ਼੍ਰੀ ਪਰਮੇਸ਼ੁਰ ਇਹ ਅਵਤਾਰਾ । ਜਿਨਕੇ ਬਚਨ ਦਾਸ ਦੁਖ ਆਸੂ[6]‡ । ਕੀਨ ਨਿਕੰਦਨ, ਦਿਯ ਸੁਖ ਰਾਸੂ--॥ ੭੬ ॥ ਦੋਹਰਾ ॥ ਹੋਇ ਦੀਨ ਮਨ ਮਾਨ ਤਜਿ, ਬੰਦੇ ਪਦ ਅਰਬਿੰਦ । 'ਗਤਿ ਮੇਰੀ ਅਬ ਕੀਜੀਏ, ਤੁਮ ਹੋ ਰੂਪ ਮੁਕੰਦ ॥੭੭॥ਚੌਪਈ॥ ਜਗਬੰਧਨ ਤੇ ਕਰਿ ਛੁਟਕਾਰਾ। ਪਤਿਤਹਿ ਪਾਵਨ ਨਾਮ§ ਤੁਮਾਰਾ। ਸ਼ਰਨਿ ਪਰੇ ਕੀ ਰਾਖਹੁ ਲਾਜਾ । ਰਾਵਰ ਸਮ ਕੋ ਪਿਖੋਂ ਨ ਆਜਾ' ॥੭੮॥ ਸ਼੍ਰੀ ਗੁਰ ਕਹੈਂ 'ਕਾਜ ਇਹੁ ਕੀਜੈ । ਨਿਜ ਕਿੰਕਰ ਕੇ ਚਰਨ ਗਹੀਜੈ। ਬੰਦਨ ਕਰਿ,ਹੋਵਹਿ ਗਤਿ ਤੇਰੀ।ਜਗ ਮਹਿੰ ਮਿਟੈ ਜਨਮ

---

[1]ਛੇਤੀ। [2]ਡੰਡੌਤ ਕਰਕੇ। [3]ਮੈਨੂੰ। [4]ਕੱਟ ਦਿੱਤੇ। [5]ਮੁਕਤਿ ਦਾ ਇੱਛਾਵਾਨ। [6]ਛੇਤੀ।

*ਇਹ ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਹੀ ਹੈ, ਤਾਂਤੇ ਸ਼੍ਰੀ ਮੁਖਵਾਕ ਨਹੀਂ।

†ਇਹ ਸ਼ਬਦ ਬੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਹੀਂ ਹੈ, ਤਾਂਤੇ ਸ਼੍ਰੀ ਮੁਖਵਾਕ ਨਹੀਂ।

‡ਪਾਃ—ਸਦਾ ਸੁਖ ਆਸੂ। ਵਾ, ਦਾਸ ਸੁਖ ਨਾਸੂ। §ਪਾਃ—ਬਿਰਦ।

ਕੀ ਫੇਰੀ'॥੭੯॥ ਸੁਨਿ ਸਾਲਸ ਬੰਦੋ ਦੋ ਹਾਥਾ। ਚੂਰਨ ਧਰਜੋ ਦਾਸ ਪਦ ਮਾਥਾ॥ਬੋਲਜੋ ਗੁਰ ਸੋਂ ਹੈ ਕਰਿ ਦੀਨਾ॥'ਇਹੁ ਜੁ ਦਾਸ ਮਮ ਬੁੱਧਿ ਪ੍ਰਬੀਨਾ ॥੮੦॥ਸੰਤਨ ਕੋ ਸਭਿ ਯਾ ਮਹਿੰ ਲੱਛਨਾਕਰਮ ਧਰਮਕੋ ਵਿਖੈ ਬਿਚੱਛਨ[1]। ਪੁਨਿ ਰਾਵਰ ਕੀ ਕਰੁਨਾ ਹੋਈ। ਬੰਦਨ ਯੋਗ ਭਲੇ ਹੈ ਸੋਈ ॥ ੮੧ ॥ ਅਬ ਜੋ ਡਾਰਹੁ ਚਰਨ ਸੁਆਨਾ[2]। ਤਦਪਿ ਨ ਆਇਸੁ ਕਰਹੋਂ ਹਾਨਾ'। ਸੁਨ ਬਚ ਬਿਕਸੇ ਪੰਕਜ ਬਦਨਾ। ਕਹਿੰ 'ਤਵ ਬੰਧਨ ਭਏ ਨਿਕਦਨਾ ॥੮੨॥ਨਿਰੰਕਾਰ ਕੋ ਬੰਦਨ ਕਰੀਏ। ਉਰ ਤੇ ਸਰਬ ਭਰਮ ਪਰਹਰੀਏ'। ਸੁਨਿ ਸਾਲਸ ਕੀਨੀ ਅਸ਼ਟਾਂਗਾ। ਉਸਤਤਿ ਭਨਿਹੀ ਮਨੁ ਅਨੁਰਾਗਾ ॥ ੮੩ ॥ 'ਸ਼੍ਰੀ ਨਾਨਕ ਕਰੁਨਾਨਿਧ ਸ੍ਵਾਮੀ। ਤੀਨਲੋਕ ਪਤਿ ਅੰਤਰ-ਜਾਮੀ। ਸੁਖਦਾਯਕ ਸੇਵਕ, ਰਿਪੁ[3] ਘਾਇਕ[4]। ਮੋਹ ਲੱਛ[5] ਦਰਸ਼ਨ ਤੁਮ ਸਾਯਕ[6] ॥੮੪ ॥ ਮਹਾਰਾਜ ਸੁਰਨਾਯਕ[7] ਨਾਯਕ[8]। ਅਹੈਂ ਅਜੀਤ, ਬਸੀ[9] ਇਕ ਪਾਯਕ[10]। ਹੁਤੋ ਸੀਸ ਗਜ ਡੋਢਕ ਚੀਰੰ। ਤਿਹ ਛਿਨ ਦੀਨੋ ਗੁਨੀਗਹੀਰੰ[11] ॥੮੫ ॥ ਦੋਹਰਾ ॥ ਸਾਲਸ ਬਾਂਧਜੋ ਸੀਸ ਪਰ ਸ਼ੀਘ੍ਰ ਖੁਲੇ ਕਪਾਟ। ਗਯਾਨਾਨੰਦ[12] ਪੂਰਨ ਭਯੋ ਠਟਜੋ ਔਰ ਹੀ ਠਾਟ ॥ ੮੬॥ ॥ਸੋਰਠਾ॥ ਭਾ ਨਿਹਾਲ ਤਤਕਾਲ ਸ਼੍ਰੀ ਗੁਰ ਨਾਨਕ ਮਯਾ ਤੇ। ਉਮਗਜੋ ਪ੍ਰੇਮ ਬਿਸਾਲ ਉਸਤਤਿ ਉਚਰਤਿ ਸ਼ਬਦ ਕਰਿ ॥ ੮੭ ॥

'ਪੂਰੋ ਸਤਿਗੁਰ ਨਾਮ ਕਾ* ਦੀਨੋ ਦੋਲ ਕਪਾਟ[13]। ਇਕ ਜੋ ਵਣਜ[14] ਵਣੰਜਿਆ ਬਹੁਰਿ ਨ ਆਵੈ ਘਾਟ ॥ ੧ ॥ ਸਤਗੁਰ ਨਾਨਕ ਪੂਰਾ ਬਚਨ ਕਾ ਸੂਰਾ ॥੧॥ ਰਹਾਉ ॥ ਆਗਮ ਨਿਗਮ ਦਿਖਾਵਤਾ ਖੋਲੇ ਨੇਤ੍ਰ ਅਨੰਤ ॥ ਜਗਤ ਵਣਜਾਰਾ ਸਗਲ ਹੈ ਸਾਹੁ ਏਕ ਭਗਵੰਤ ॥ ੨ ॥ ਵਣਜ ਹਮਾਰਾ ਸਤਿਗੁਰੂ ਪੂੰਜੀ ਹਮਰੀ ਨਾਮੁ ॥ ਆਠ ਪਹਰ ਧੁਨਿ ਲਾਗ ਹੈ ਸੋਈ ਹਮਾਰੈ ਕਾਮ ॥ ੩ ॥ ਸਾਲਸ ਬਿਨਵੈ[15] ਬੇਨਤੀ ਤੂ ਸੁਣਿਯੋ ਕਰਤਾਰ ॥ ਕਚਾ ਰੰਗੁ ਉਤਾਰਿ ਕੈ ਚਾੜਿਓ ਰੰਗੁ ਅਪਾਰ' ॥ ੪ ॥

ਚੌਪਈ ॥ ਸ਼੍ਰੀ ਗੁਰੁ ਖੁਸ਼ੀ ਅਧਿਕ ਤਬ ਕੀਨੀ। ਹੈ ਪ੍ਰਸੰਨ ਮੰਜੀ[16] ਤਿਹ ਦੀਨੀ। ਸਕਲੇ ਪੁਰਿ ਕੋ ਪੂਜ ਬਨਾਯੋ। ਬਹੁਰਿ ਬਦਨ ਤੇ ਬਚਨ ਅਲਾਯੋ

---

[1]ਚਤੁਰ।[2]ਹੋਰ ਕਿਸੇ ਦੇ(ਅ)ਸੁਆਨਾ=ਕੁਤੇ ਦੇ ਪੈਰੀਂ ਬੀ ਜੇ ਮੈਨੂੰ ਪਾਓ। ਜਨਮ ਸਾਖੀ ਵਿਚ ਪਦ-ਸਰੋ-ਹੈ। [3]ਵੈਰੀ। [4]ਨਾਸ਼ ਕਰਨੇ ਵਾਲੇ। [5]ਮੋਹ ਰੂਪੀ ਨਿਸ਼ਾਨਾਂ ਹੈ। [6]ਤੀਰ ਹੈ।[7]ਇੰਦ੍ਰ ਦੇ।[8]ਮਾਲਕ ਹੋ। [9]ਵੱਸ ਹੋ। [10]ਇਕ ਦਾਸਾਂ ਦੇ। [11]ਗੁਰੂ ਜੀ ਨੇ। [12]ਗਯਾਨ ਦੇ ਆਨੰਦ। [13]ਪੜਦਾ। [14]ਸੌਦਾ। [15]ਬੇਨਤੀ ਕਰਦਾ ਹੈ। [16]ਗੁਰਮੁਖ ਪਦਵੀ। *ਪਾਃ—ਸਤਿਗੁਰ ਦਾਤਾ ਨਾਮ ਕਾ।

॥੯੮॥ 'ਜਬ ਲੌ ਜੀਵਹੁ ਰਹੈ ਤੁਮਾਰੇ। ਪਾਛੇ ਸੰਤਤਿ[1] ਕੋ ਨ ਬਸਾਰੇ[2]। ਪੁਨ ਮੰਜੀ ਪਰ ਬੈਸਹਿ ਦਾਸਾ। ਦੀਜੈ ਨਹੀਂ ਆਨ ਕੇ ਪਾਸਾ॥੯੯॥ਪੂਰਬ ਹਮ ਮੰਜੀ ਇਸ ਦੈਨੀ। ਤੁਝ ਤੇ ਪੂਰਬ[3] ਸ਼ਰਨਿ ਗਹੇਨੀ[4]। ਹੁਤੋ ਸੰਸਾਰ ਸੂਤ[5] ਇਹ ਦਾਸਾ। ਯਾਂਤੇ ਤਵ ਸਤਿਕਾਰ ਰਖਾਸਾ[6] ॥ ੯੦ ॥ ਦੋਹਰਾ ॥ ਪੁਨ ਲਘੁ[7] ਤੁਮਰੀ ਬੈਸ ਹੈ ਸਪਤ[8] ਮਾਸ[9] ਜੁਗ ਸਾਲ[10]। ਰਿਦਾ ਸੰਤ ਹੈ ਦਾਸ ਕੋ ਮਤਸਰ ਹੀਨ ਬਿਸਾਲ' ॥੯੧॥ ਚੌਪਈ॥ ਸ਼੍ਰੀ ਅੰਗਦ ਸੁਨੀਏ ਗਤਿ ਦੈਨਾ। ਮੁਖਿ ਸੋਂ ਕਹਤਿ ਭਏ ਪੁਨਿ ਬੈਨਾਂ। 'ਮਰਦਾਨੇ ਕੋ ਛੁਧਾ ਸੰਤਾਵੈ। ਦੇਹੁ ਅਹਾਰ ਖਾਇ ਤ੍ਰਿਪਤਾਵੈ' ॥੯੨॥ ਮਾਨਿ ਬਚਨ ਮੈਂ ਦੀਨ ਅਹਾਰਾ। ਮਧੁਰ ਅਸਨ ਜਿਹ ਸਾਦ ਅਪਾਰਾ। ਕਰਿ ਲਾਲਚ ਖਾਵਾ ਮਨ ਭਾਯੋ। ਪੂਰਿ ਉਦਰ ਬਹੁ ਤਬ ਤ੍ਰਿਪਤਾਯੋ ॥੯੩॥ ਸ਼ਾਹ ਬਿਨੈ ਕਰਿ ਪੰਕਜ ਬਦਨੰ। ਲੈ ਤਬ ਗਮਨਜੋ ਅਪਨੈ ਸਦਨੰ। ਕਿਤਕ ਦਿਵਸ ਤਿਹ ਨਗਰ ਮਝਾਰਾ।ਕੀਨ ਰਹਿਨ ਅਪਵਰਗ ਉਦਾਰਾ[11]॥੯੪॥ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸਾਲਿਸ ਰਾਇ' ਪ੍ਰਸੰਗ ਬਰਨਨੰ ਨਾਮ ਇਕਪੰਚਾਸਮੋਂ* ਅਧਜਾਯ ॥ ੫੧ ।

੫੨. [ਗੁਰਚਰਣ ਮੰਗਲ। ਮਛ, ਕਲਿ, ਨਾਰਦ]

ਦੋਹਰਾ ॥ ਸ਼੍ਰੀ ਗੁਰੁ ਚਰਨ ਸੁ ਛਤਰ ਸਿਰ ਸਦਾ ਅਟਲ ਜਿਹ ਛਾਯ।
ਆਤਪ ਯਮ ਕੀ ਯਾਤਨਾ ਕਿਉਂ ਸਮੀਪ ਸੋ ਆਯ ॥ ੧ ॥

ਸਦਾ=ਸਦਾ, ਹਮੇਸ਼, ਜੋ ਕਦੇ ਨ ਜਾਏ।
ਅਟਲ=ਅਟੱਲ, ਜੋ ਕਦੇ ਨਾ ਟਲੇ, ਮੁਰਾਦ ਹੈ ਜੋ ਇਕਰਸ ਰਹਿੰਦੀ ਹੈ। ਸੂਰਜ ਵਾਂਙੂ ਸਵੇਰੇ ਹੋਰ, ਦੁਪਹਿਰੇ ਹੋਰ, ਲੋਂਢੇ ਪਹਿਰ ਹੋਰ, ਸਿਆਲੇ ਹੋਰ, ਹੁਨਾਲੇ ਹੋਰ ਨਹੀਂ ਹੁੰਦੀ।
ਆਤਪ=ਧੁੱਪ। ਯਾਤਨਾ=ਪੀੜ, ਤੜਫਨੀ, ਓਹ ਪੀੜ ਜੋ ਨਰਕ ਵਿੱਚ ਹੁੰਦੀ ਹੈ। ਸਮੀਪ=ਨੇੜੇ।

ਅਰਥ—ਸ਼੍ਰੀ ਗੁਰੂ ਜੀ ਦੇ ਚਰਨਾਂ (ਰੂਪੀ) ਸ੍ਰੇਸ਼ਟ ਛਤਰ (ਜਿਸਦੇ) ਸਿਰ ਤੇ ਹੈ, ਜਿਸ (ਛਤਰ ਦੀ) ਛਾਯਾ ਸਦਾ ਤੇ ਅਟੱਲ ਹੈ, ਉਸ ਦੇ ਨੇੜੇ ਯਮ ਦੀ ਪੀੜਾ (ਰੂਪੀ) ਧੁੱਪ ਕਿਉਂ ਆਵੇਗੀ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਬਾਸੁਰ ਕਿਤਕ ਬਿਸ੍ਰੰਭਰ ਮਾਂਹੀ। ਰਹਿ, ਦੁਰਮਤਿ ਬਹੁ ਨਰ ਕੀ ਦਾਹੀ[12]। ਪੁਕਤਿ ਪੰਥ ਸਿੱਖੀ ਪ੍ਰਗਟਾਈ। ਸਿਮ-

[1]ਉਲਾਦ। [2]ਨਾ ਬਿਠਾਉਣਾ। [3]ਪਹਿਲੇ। [4]ਇਸਨੇ ਸ਼ਰਨ ਫੜੀ ਸੀ। [5]ਸੰਸਾਰਕ ਮਰਜਾਦਾ। [6]ਰਖਿਆ ਹੈ। [7]ਥੋੜੀ। [8]ਸੱਤ। [9]ਮਹੀਨੇ। [10]ਦੋ ਵਰਹੇ। [11]ਮੁਕਤੀ ਦਾਤੇ ਨੇ। [12]ਸਾਖੀ।
*ਪਾਃ—ਇਕਵੰਜਮੋ।

ਰਹਿ ਸੱਤਿਨਾਮ ਸੁਖਦਾਈ ॥੨॥ ਏਕ ਦਿਵਸ ਬੈਸੇ ਗਤਿਦਾਨੀ। ਬੋਲਯੋ ਮਰਦਾਨਾ ਅਸ ਬਾਨੀ।'ਇਸੇ ਸਥਾਨ ਰਹਿਨ ਤੁਮ ਆਏ। ਦੇਖਯੋ ਨਗਰ ਰੁਚਿਰ ਮਨ ਭਾਏ ? ॥੩॥ ਕੈ ਤੁਮ ਨਿਕਸੇ ਹੋਇ ਉਦਾਸੀ। ਪਰਚ ਰਹੇ ਕਰਿ ਰਿਦਾ ਬਿਲਾਸੀ। ਅਪਰ ਦੇਸ਼ ਕੀ ਕੀਜੈ ਸੈਲਾ। ਜਿਤ ਇੱਛਾ ਗਮਨਹੁ ਤਿਤ ਗੈਲਾ[1]?'॥੪॥ਮੈਂ ਸੁਨਿਕਰਿ ਮਨ ਮਾਹਿ ਵਿਚਾਰੀ।--ਭ੍ਰਮ ਬਾਨ ਇਨ ਨਾਂਹਿ ਵਿਸਾਰੀ। ਏਤੀ ਮਹਿਮਾ ਨੈਨ ਨਿਹਾਰੀ। ਤਦਪਿ ਨ ਰਹਤਿ ਹੋਇ ਅਨੁਸਾਰੀ--॥੫॥ ਸ਼੍ਰੀ ਗੁਰ ਭਨੈਂ 'ਚਲਹੁ ਮਰਦਾਨਾ !। ਦੇਖਹੁ, ਸੈਲ ਕਰੋ ਬਿਧਿ ਨਾਨਾ[2]। ਤਿਹ ਪੁਰਿ ਤੇ ਹੁਇ ਬਿਦਾ ਪਯਾਨੇ। ਭਗਤਿ ਜਗਤ ਮਹਿੰ ਜਿਨ ਪ੍ਰਗਟਾਨੇ॥੬॥ਗਮਨੇ ਮਾਰਗ ਮਹਿੰ ਗਤਿਦਾਈ। ਕਿਤਕ ਕੋਸ ਪਰ ਪਹੁੰਚੇ ਜਾਈ। ਆਗੇ ਸਾਗਰ ਕੋ ਭਟ[3] ਦੇਖਾ।ਲਗਯੋ ਜਾਂਹਿ ਸੋਂ ਮੱਛ-ਬਿਸ਼ੇਖਾ[4] ॥ ੭ ॥ ਪੈਂਤੀ ਕੋਸ ਹੁਤੋ ਬਿਸਤਾਰਾ[5]। ਪੀਠ ਤਾਂਹਿ ਕੀ ਚੜ੍ਹੇ ਉਦਾਰਾ[6]। ਚਢਿ ਕਰਿ ਬੋਲੇ ਦੀਨ ਦਯਾਲਾ। 'ਸੁਨਹੁ ਬੈਨ ਮਰਦਾਨਾ ! ਬਾਲਾ ! ॥੮॥ ਅਬ ਕਾ ਪਰ ਹਮ ਗਮਨੇ ਜਾਂਹੀ'?। ਭੇਦ ਲਖਯੋ ਕੈਧੌਂ ਤੁਮ ਨਾਂਹੀ'। ਮੈਂ ਤਬ ਕਹਯੋ 'ਨ ਹਮ ਕਛੁ ਜਾਪੇ[7]। ਤੁਮਰੀ ਗਤਿ ਤੁਮ ਜਾਨਹੁ ਆਪੇ ॥ ੯ ॥ ਹਮਰੀ ਅਲਪ ਬੁੱਧਿ ਕਯਾ ਜਾਨੇ। ਤੁਮ ਪਰਮੇਸ਼ੁਰ ਪੁਰਖ ਮਹਾਨੇ। ਸੋ ਹਮ ਲਖਹਿੰ ਜੁ ਆਪ ਲਖਾਵਹੁ। ਦੇਖਹਿੰ ਸੋ ਜੋ ਆਪ ਦਿਖਾਵਹੁ' ॥ ੧੦ ॥ ਗੁਰੂ ਭਨੈਂ 'ਇਹ ਮੱਛ ਮਹਾਨਾਂ। ਕਿਤੇ ਕਾਲ ਕੇ ਕਰਤਿ ਪਯਾਨਾ। ਆਗੈ ਕਿਤੀ ਦੂਰ ਲੌ ਲਖਿਯੇ। ਚਲਹੁ ਭਲੀ ਬਿਧਿ ਸੋਂ ਇਹ ਪਿਖਿਯੇ[8] ॥ ੧੧ ॥ ਜਾਇ ਸੀਸ ਪਰ ਕੀਨੋ ਡੇਰਾ। ਤਬ ਮਰਦਾਨੇ ਮੁਖ ਤਿਹ ਹੇਰਾ। ਪਸਰਯੋ ਦੀਸਤਿ ਵਡੋ ਅਕਾਰਾ। ਦੀਰਘ ਲੋਚਨ ਕੋ ਬਿਸਤਾਰਾ ॥ ੧੨ ॥ ਦੋਹਰਾ ॥ ਭੈ ਕਰਿ ਉਰ ਬਿਸਮਾਦਿਓ ਅਸ ਬਿਧਿ ਬਚਨ ਅਲਾਇ। 'ਸ਼੍ਰੀ ਗੁਰੁ ਤੁਮਰੀ ਕੁਦਰਤਾਂ ਤੁਮ ਹੀ ਕੋ ਬਨਿਆਇ' ॥ ੧੩ ॥ ਚੌਪਈ ॥ ਜਾਮਨਿ[10] ਬਸੇ ਭਈ ਪੁਨਿ ਭੋਰਾ। ਮੱਛ ਦੇਹ ਛੁਟਿ ਪਲਟੀ[11] ਔਰਾ[12]।ਉਸਤਤਿ ਕਹਤਿ ਕਰੀ ਪਦ ਬੰਦਨ। 'ਚਿਦਾਨੰਦ[13] ਭਨ ਦ੍ਵੰਦ ਨਿਕੰਦਨ[14] ॥ ੧੪ ॥ ਸ਼੍ਰੀ ਪਰਮਾਤਮ ਦੇਵਨ

ਉਸਦੇ ਰਸਤੇ। [2]ਕਈ ਤਰ੍ਹਾਂ ਦੀ । [3]ਕੰਢਾ , [4]ਬੜਾ ਮੱਛ। [5]ਫੈਲਾਉ। [6]ਸ਼ਿਸ਼ਟ (ਗੁਰੂ ਜੀ)। ਤੁਰੇ ਜਾਂਦੇ ਹਾਂ । [7]ਪਤਾ ਨਹੀਂ ਲੱਗਦਾ । [8]ਦੇਖੀਏ । [10]ਰਾਤ । [11]ਬਦਲ ਗਈ। [12]ਹੋਰ। [13]ਚੇਤਨ ਤੇ ਅਨੰਦ ਰੂਪ। [14]ਨਾਸ਼ ਕਰਨ ਵਾਲੇ।

ਦੇਵੈ ।। ਲਖਿ ਨ ਸਕਹਿ ਕੋ ਰਾਵਰਿ ਭੇਵੈ'।ਤਿਹ ਬਿਲੋਕਿ ਬੋਦੀਕੁਲਕੇਤਾ। ਬੋਲੇ ਬਚਨ ਬੂਝਨੇ ਹੇਤਾ ॥ ੧੫ ॥ 'ਕੌਨ ਅਹੈਂ ਤੂੰ ਕਹੁ ਬੁਝਾਈ ?। ਕੈਸੇ ਮੱਛ ਦੇਹਿ ਵਡ ਪਾਈ। ਤਿਹ ਤਜਿ ਧਾਰਨੋ ਦੇਹਿ* ਨਵੀਨਾ। ਪਟ ਭੂਖਨ ਸੁਠ ਪਹਿਰ ਪ੍ਰਬੀਨਾ' ॥ ੧੬ ॥ ਬੋਲਨੋ ਤਬੈ 'ਸੁਨਹੁ ਭਗਵੰਤਾ !। ਤੁਮ ਜਾਨਤਿ ਸਭਿ ਬਿਧਿ ਬਿਰਤੰਤਾ। ਅਪਰ[1] ਸੁਨਾਵਨ ਕੇ ਹਿਤ ਗਾਥਾ। ਮੋਰ ਸਾਥ ਬੂਝਹੁ, ਜਗਨਾਥਾ ! ॥੧੭ ॥ ਤੂੰਤੋ ਜੁਗ ਭਾ ਜਨਕ ਬਿਦੇਹੀ। ਤਿਹ ਸੇਵਕ ਹੌਂ ਸੇਵ ਕਰੋਹੀ। ਇਕ ਦਿਨ ਕਾਜ ਕਰਨ ਕੁਛ ਭਾਖਾ। ਕੀਨ ਤਬਹਿ ਮੈਂ ਰਿਸ ਉਰ ਰਾਖਾ ॥ ੧੮ ॥ ਜਨਕ ਜਾਨਿ ਮਨ, ਬਚਨ ਬਖਾਨਾ।–ਤਰਫ ਮੀਨ ਜਿਉਂ[2] ਕਾਜ ਕਰਾਨਾ–। ਤਿਨ ਕੇ ਬਚਨ ਮੀਨ ਤਨ ਪਾਯੋ। ਤੁਮਰੇ ਚਰਨ ਪਰਸ ਛੁਟਕਾਯੋ†' ॥ ੧੯ ॥ ਅਸ ਕਹਿ ਦੇਵ

---

[1]ਹੋਰਨਾਂ ਨੂੰ। [2]ਮੱਛੀ ਵਾਂਙੂ ਤੜਫ ਕੇ। *ਪਾ:–ਸਰੀਰ।

†ਇਹ ਪ੍ਰਸੰਗ ਪੜ੍ਹਕੇ ਜੋ ਲੋਕ ੩੫ ਕੋਹ ਲੰਮੀ ਮੱਛੀ ਸਮੁੰਦਰਾਂ ਵਿਚ ਲੱਭਦੇ ਹਨ ਤੇ ਪੜਾ ਲੱਗਣ ਤੇ ਕਿ ਲੰਮੀ ਤੋਂ ਲੰਮੀ ਮੱਛੀ ੫੦ ਸੱਠ ਫੁਟ ਹੁੰਦੀ ਹੈ, ਨਿਰਾਸ ਹੁੰਦੇ ਹਨ, ਪਰ ਇਸ ਪ੍ਰਸੰਗ ਦੀ ਵਿਥਿਆ ਇਸ ਦੇ ਵਿਚੋ ਹੈ, ਕਿ ਕੋਈ ਜੋਗੀਰਾਜ ਜਨਕ ਦਾ ਸ੍ਰਾਪਿਆ ਉਸ ਦਾ ਕੋਈ ਦਾਸ ਸੀ ਉਸ ਨੂੰ ਜੋ ਸੂਰਤ ਮਿਲੀ ਸੀ ਸੋ ਸ੍ਰਾਪ ਦੀ ਸੂਰਤ ਸੀ। ਗੁਰੂ ਵਿਚ ਪੂਰਨ ਭਾਵਨਾ ਹੋਣ ਕਰਕੇ ਤੇ ਗੁਰੂ ਆਤਮ ਸੱਤਜਾ ਵਾਲਾ ਹੋਣ ਕਰਕੇ ਜਿਸ ਰੂਪ ਵਿਚ ਓਹ ਗਿਆ ਓਹ ਅਬਿਗਤ ਹਾਲਤ ਦਾ ਰੂਪ ਹੈ, ਜੋ ਇਸ ਲੋਕ ਦੇ ਤੇ ਪਰਲੋਕ ਵਿਚਕਾਰ ਇਕ ਅਵਸਥਾ ਹੈ ਜਿੱਥੇ ਸ਼ੁਭ ਗਤੀ ਨੂੰ ਨਾ ਪ੍ਰਾਪਤ ਹੋਏ ਅਮੁਕਤ ਪੁਰਖ ਦੁੱਖ ਪਾਂਦੇ ਹਨ। ਉਸ ਅਮੁਕਤ ਰੂਪ ਦੀ ਗਤੀ ਗੁਰੂ ਜੀ ਨੇ ਕੀਤੀ ਹੈ। ਇਹੀ ਪ੍ਰਯੋਜਨ ਸੀ, ਸੈਰ ਯਾ ਮੱਛੀ ਵਿਖਾਉਣੀ ਪ੍ਰਯੋਜਨ ਨਹੀਂ ਸੀ। ਪੁਰਾਤਨ ਸਮੇਂ ਦੇ ਤਪੱਸ੍ਵੀ ਤੇ ਆਤਮ ਉੱਨਤੀ ਵਾਲੇ ਲੋਕ ਸ੍ਰਾਪ ਬੜੀ ਛੇਤੀ ਦੇਂਦੇ ਹੁੰਦੇ ਸਨ, ਅਰ ਫੇਰ ਬਖਸ਼ ਨਹੀਂ ਸਨ ਸਕਦੇ। ਗੁਰੂ ਨਾਨਕ ਦੇਵ ਜੀ ਐਸੇ ਪ੍ਰਸੰਗਾਂ ਵਿਚ ਇਨ੍ਹਾਂ ਸ੍ਰਾਪਾਂ ਨਾਲ ਸ੍ਰਾਪੇ ਲੋਕਾਂ ਦਾ ਉਧਾਰ ਕਰ ਰਹੇ ਹਨ। ਜਿਉਂ ਜਿਉਂ ਸਾਖੀਆਂ ਪੜ੍ਹੋ ਪਤਾ ਲਗਦਾ ਹੈ ਕਿ ਗੁਰੂ ਜੀ ਬੰਦਗੀ ਕਰ ਰਹੇ ਲੋਕਾਂ ਨੂੰ ਜਾ ਜਾ ਮਿਲਦੇ ਤੇ ਉਨ੍ਹਾਂ ਦੀ ਤਪੱਸਯਾ ਵਿਚ ਜਾਨ ਭਰ ਦੇਂਦੇ ਹਨ, ਯਾ ਸ੍ਰਾਪੀਆਂ ਨੂੰ ਸ੍ਰਾਪ ਤੋਂ ਛੁਡਾ ਰਹੇ ਹਨ, ਯਾ ਨਵੀਆਂ ਪਨੀਰੀਆਂ ਆਤਮ ਬਗੀਚੇ ਵਿਚ ਲਗਾ ਰਹੇ ਹਨ।

ਹੁਣ ਪੱਛਮੀ ਲੋਕਾਂ ਨੇ ਬੀ, ਜਿਨ੍ਹਾਂ ਦੀ ਵਿਦਯਾ ਪਾ ਕੇ ਸਾਡੇ ਲੋਕ ਮੈਸੇ ਬ੍ਰਿਤੀ ਵਿਚ ਬਜਾਕੁਲ ਹਨ, ਮੰਨਿਆਂ ਹੈ ਕਿ ਐਸੀਆਂ ਹਾਲਤਾਂ ਸੰਭਵ ਹਨ, ਆਟੋ ਸਜੈਸ਼ਨ (Auto suggestion) ਸ੍ਰੀਮੈਕਲਪ ਜਿਸ ਪ੍ਰਕਾਰ ਦਾ ਕਿਸੇ ਅੰਦਰ ਕੋਈ ਪ੍ਰਬਲ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਸਦਨ ਕੋ ਗਯੋ।ਜਨਕ ਸ੍ਰਾਪ ਤੇ ਛੂਟਤਿ ਭਯੋ।ਬਹੁਰੋ ਆਗੇ ਕੀਨ ਪਯਾਨਾ[1] ਚਲਤੇ ਮਗ ਬੋਲਯੋ ਮਰਦਾਨਾ ॥੨੦॥ 'ਸ਼੍ਰੀ ਪ੍ਰਭੁ ! ਬਖਸ਼ਹੁ ਖਤਾ ਹਮਾਰੀ। ਮੈਂ ਨਹਿੰ ਮਹਿਮਾ ਲਖੀ ਤੁਮਾਰੀ। ਸਨਮੁਖ ਬਚਨ ਕਹਿਤ ਨਿਤ ਰਹਿਤਾ । ਆਦਰ ਰਾਖਨ ਬਿਧਿ ਨਹਿੰ ਲਹਿਤਾ'॥ ੨੧ ॥ ਬਿਗਸ ਬਦਨ ਤੇ ਬਚਨ ਉਚਾਰੇ । 'ਪੂਰਬ ਬਖ਼ਸ਼ੇ ਗੁਨਹਿੰ ਤੁਮਾਰੇ । ਪਾਛੇ ਤੇ ਅਪਨੇ ਸੰਗ ਲੀਨੋ । ਕਿਉਂ ਸੰਸਾ ਤੁਮ ਉਰ ਮਹਿੰ ਕੀਨੋ ?' ॥੨੨॥ ਦੋਹਰਾ॥ਬਿਗਸਯੋ ਮਰਦਾਨਾ ਤਬਹਿ ਚਲੇ ਸਿੰਧੁ ਪਰ ਜਾਇ । 'ਤਵ ਖ਼ੁਦਾਇ ਮਹਿੰ ਭੇਦ ਨਹਿੰ' ਇਸ ਬਿਧਿ ਬਚਨ ਅਲਾਇ॥੨੩॥ਚੌਪਈ॥ ਸ਼੍ਰੀ ਗੁਰ ਕਹੈਂ 'ਨ ਬਚਨ ਅਲਾਵਹੁ। ਭੂਸ਼ਨਿ ਮਮ ਪਸ਼ਚਾਤਹਿ ਆਵਹੁ'।'ਹੈ ਪ੍ਰਭੁ!ਡਰ ਕਾਂਕੋ ਅਬ ਮੋਹੀ।ਤੁਮਰੋ ਸੰਗਿ ਸਦਾ ਜੌ ਹੋਹੀ' ॥੨੪॥ ਬਹੁਰੋ ਭਨਤਿ ਭਏ ਗਤਿਦਾਇ। 'ਅੱਗ੍ਰਜ[1] ਆਵਤਿ ਵਛੀ ਬਲਾਇ। ਰੂਪ ਭਯਾਨਕ ਦੇਹਿ ਬਿਸ਼ੇਖੀ। ਡਰ ਪਾਵਹਿੰ ਜਿਨ ਅੰਗਨ ਦੇਖੀ[2]' ॥੨੫॥ ਬੋਲਯੋ ਭੈ ਧਰਿਕੈ ਮਰਦਾਨਾ । 'ਕਿਉਂ ਅਬ ਅੱਗ੍ਰਜ ਕਰਹੁ ਪਯਾਨਾ। ਭੂਰਨ ਹਟਿ ਕਰਿ ਚਲਹੁ* ਪਿਛਾਰੀ । ਰਾਖਹੁ ਇਸਤੇ ਦੇਹਿ ਹਮਾਰੀ'॥੨੬॥ ਪਿਖਿ ਭੈ ਆਤੁਰ ਕ੍ਰਿਪਾ ਨਿਧਾਨਾ। ਮੁਸਕਾਵਤਿ ਮੁਖ ਬਚਨ ਬਖਾਨਾ । 'ਭਾਗੋ ਤੇ ਅਬ ਜਾਇ ਨ ਦੇਈ। ਧਾਇ ਸਮੀਪ ਪਹੁੰਚ ਗਹਿ ਲੇਈ[3] ॥ ੨੭ ॥ ਦੋਹਰਾ ॥ ਯਾਂਤੇ ਆਗੇ ਹੀ ਚਲਹੁ† ਭਲੀ ਕਰੈ ਕਰਤਾਰ' ।–ਕਲ੍ਹ[4]–ਸਨਮੁਖ ਆਵਤਿ ਭਈ ਜਾਂਹਿ ਬੇਖ ਬਿਕਰਾਰ[5] ॥ ੨੮ ॥ ਚੌਪਈ ॥ ਮੇਚਕ[6] ਬਰਨ[7] ਅਰੁਨ ਚਖ[8] ਜਾਂਕੇ । ਦੀਰਘ ਦਾਂਤ ਭਯਾਨਕ ਤਾਂਕੇ । ਆਂਤ[9] ਨਰਨ[10]‡ ਜਿਹ ਗ੍ਰੀਵਾ[11] ਡਾਰੀ। ਕਰ ਮਹਿੰ ਰਕਤ ਕਪਾਲੀ[12] ਧਾਰੀ ॥ ੨੯ ॥ ਲੋਹਿਤ[13] ਬਾਲ ਛੁਟੇ ਜਿਸ

---

[1]ਅੱਗੇ । [2]ਅੰਗਾਂ ਨੂੰ ਦੇਖਕੇ । [3]ਫੜ ਲਊ । [4]ਕਲਹ । [5]ਭਜਾਨਕ । [6]ਕਾਲਾ । [7]ਰੰਗ । [8]ਲਾਲ ਅੱਖਾਂ। [9]ਆਂਦਰਾਂ । [10]ਪੁਰਖਾਂ ਦੀਆਂ। [11]ਗਲ ਵਿਚ । [12]ਲਹੂ ਦਾ ਠੂਠਾ । [13]ਲਾਖੇ-ਯਾ ਤਾਂਬੇ ਰੰਗੇ ਲਾਲ । *ਪਾ:—ਚਲਹਿੰ । †ਪਾ:—ਚਲੋਂ । ‡ਆਂਤਨ ਨਰ ।

[ਪਿਛਲੇ ਪੰਨੇ ਦੀ ਬਾਕੀ ਟੂਕ ਇਹ ਹੈ]

ਆਤਮ ਸਤਜਾ ਵਾਲਾ ਆਦਮੀ ਜਾਰੀ ਕਰ ਦੇਵੇ ਵੈਸੀ ਉਸ ਦੀ ਦਸ਼ਾ ਹੋ ਜਾਂਦੀ ਹੈ ।

ਦੂਸਰੀ ਵਿਚਾਰ ਇਹ ਹੈ ਕਿ ਕਰਾਚੀ ਵਲ ਮੱਛ ਵੱਡੇ ਬੇੜੇ ਤੇ ਜਹਾਜ ਨੂੰ ਕਹਿੰਦੇ ਹਨ, ਮਛੂਆ=ਨਿੱਕੀ ਕਿਸ਼ਤੀ ਨੂੰ ਪੂਰਬ ਵਿਚ ਬੀ ਕਹਿੰਦੇ ਹਨ । ਅਸਲ ਜਨਮ ਸਾਖੀ ਵਿਚ ਕੀ ਪਤਾ ਹੈ ਪ੍ਰਸੰਗ ਕਿਵੇਂ ਸੀ ਤੇ ਹਿੰਦਾਲੀਏ ਨੇ ਉਸ ਨੂੰ ਕਿਵੇਂ ਉਲਟਾਯਾ ਹੈ, ਇਹ ਪ੍ਰਸੰਗ ਪੁਰਾਤਨ ਜਨਮ ਸਾਖੀ ਵਿੱਚ ਨਹੀਂ ਹੈ ।

ਪੀਠਾ। ਕੰਪਾਵਤਿ ਸੁਰ[1] ਅਸੁਰਹਿੰ[2] ਡੀਠਾ।ਬਦਨ ਪਸਾਰੇ ਸਨਮੁਖ ਆਈ। ਜਬਹਿ ਬਿਲੋਕੀ ਸ੍ਰੀ ਜਗ ਸਾਈਂ ॥ ੩੦ ॥ ਇਕ ਡੰਡਾ ਪੁਨ ਜਲ ਮਹਿੰ ਦੇਖਾ। ਗਹਿ ਲੀਨੋ ਨਿਜ ਹਾਥ ਵਿਸ਼ੇਖਾ।ਤੁਰਨ ਦੌਰੀ ਜਬ ਢਿਗ ਆਈ। ਸੋ ਡੰਡਾ ਮੁਖ ਦੀਨ ਚਲਾਈ ॥ ੩੧ ॥ ਬਲ ਕਰਿ ਗਹਿਨ ਲਗੀ ਨਿਜ ਹਾਥਾ। ਕਛੁ ਨ ਚਲਜੋ ਬਸੁ ਤਿਹ ਕੇ ਸਾਥਾ। ਜਬ ਗਾ[3] ਅੰਤਰਿ ਦੁਖਿਤ ਪੁਕਾਰੀ। ਪੀੜਤਿ ਹ੍ਵੈ ਲੋਚਨ ਅੰਸੁ ਡਾਰੀ ॥੩੨॥ ਦੋਹਰਾ ॥ ਪੁਨ ਨਾਰਦ ਮੁਨਿ ਬੇਨ ਕਰ[4] ਪ੍ਰੇਮ ਭਗਤਿ ਮੈਂ ਲੀਨ। ਗਾਵਤਿ ਗੁਨ ਕਰਤਾਰ ਕੇ ਆਨ ਦਰਸ ਗੁਰੁ ਕੀਨ ॥ ੩੩ ॥ ਚੌਪਈ ॥ ਦੁਹਿਦਿਸ਼* ਬੰਦਹਿੰ ਸੀਸ ਨਿਵਾਈ। ਕਹਿ ਕਰਿ-ਕਲ੍ਹ-ਕੋ ਦੀਨ ਛੁਟਾਈ। ਬਹੁਰਿ ਬਿਲੋਕਨ ਲਗਜੋ ਸਰੂਪਾ। ਬਨੀ ਸੁ ਛਬਿ ਜਨੁ ਸੁਧਾ ਅਨੂਪਾ ॥ ੩੪ ॥ ਪੇਯਤ[5] ਨ ਤ੍ਰਿਪਤੈ ਲੋਚਨ[6] ਛੋਨੇ। ਬਰਨਨ ਲਗਾ ਸੁਜਸ ਬਚ ਲੌਨੇ[7]। [8]ਆਦਿ[9] ਦੁਆਦਸ਼ ਵਾਕ† ਬਖਾਨੇ। ਬ੍ਰਹਮਾ ਪ੍ਰਤੀ[10], ਸਰੂਪ ਪਛਾਨੇ ॥ ੩੫ ॥ ਤਿਨ ਤੇ ਬਿਧਿ[11] ਪੁਨਿ ਬੇਦ ਉਚਾਰੇ‡। ਸਤਜੁਗ ਧਰਮ ਕੀਨ ਪ੍ਰਤਿਪਾਰੇ[12]। ਨਾਮਹਿ§ ਸੰਗ ਯੋਗ‖ ਉਪਦੇਸ਼ਾ। ਸਿਮਰਹਿੰ ਨਰ ਜੋ ਕਟੇ ਕਲੇਸ਼ਾ ॥ ੩੬ ॥ ਬਹੁਰ ਨਰਨ ਕੀ ਅਲਪ ਮਨੀਖਾ[13]। ਤਿਨਹਿੰ ਦੇਖਿ ਦੀਨੀ ਅਸ ਸੀਖਾ[14]। ਮਨੁ ਭੂਪਤਿ ਕੋ[15] ਹ੍ਵੈ ਕਰਿ ਦ੍ਵਾਰਾ।ਸ਼ੁਭ ਸਿੰਮ੍ਰਿਤ ਕੋ ਕੀਨ ਉਚਾਰਾ॥੩੭॥ਸਿਮਰਨਿ ਨਾਮ ਯੱਗਜ ਕੋ ਕਰਨਾ।ਤ੍ਰੇਤੇ ਯੁਗ ਮਹਿੰ ਨੀਕੇ¶

[1]ਦੇਵਤੇ। [2]ਦੈਤਾਂ ਨੂੰ। [3]ਗਿਆ। [4]ਬੀਨ ਹੱਥ ਵਿਚ। [5]ਪੀਂਦਿਆਂ। [6]ਨੇਤ੍ਰਾਂ ਦੇ। [7]ਵਾਕ ਸੁੰਦਰ। [8]ਪਹਿਲੇ ਵਿਚ। [9]ਤਾਂਈ। [10]ਬ੍ਰਹਮਾ ਨੇ। [11]ਪਾਲਨਾ ਕੀਤਾ। [12]ਬੁੱਧੀ। [13]ਸਿੱਖਿਆ। [14]ਮਨੁ ਰਾਜੇ ਦੇ। *ਪਾਃ-ਦਹਿਦਿਸ।

†ਆਤਮ ਵਿਦਜਾ ਸੰਬੰਧੀ ਉਪਨਿਖਦਾ ਦੇ ਦੱਸੇ ਮਹਾਂ ਵਾਕ, ਯਥਾ:-ਤਤ੍ਵੰ ਅਸਿ, ਅਹੰ ਬ੍ਰਹਮਾਸ੍ਮਿ, ਅਯਮਾਤਮਾ ਬ੍ਰਹਮ, ਪ੍ਰਗਜਾਨਮ ਨੰਦ ਬ੍ਰਹਮ। ਇਹ ਮੁੱਖ ਚਾਰ ਹਨ। ਇਕ ਇਕ ਵਾਕ ਦੇ ਤ੍ਰੈ ਤ੍ਰੈ ਹਿੱਸੇ ਕਰਕੇ ਇਨ੍ਹਾਂ ਚੌਹਾਂ ਦੇ ਬਾਰਾਂ ਗਿਣ ਲੈਂਦੇ ਹਨ। ਪਰੰਤੂ ਇਨ੍ਹਾਂ ਤੋਂ ਛੁਟ ਐਸੇ ਵਾਕ ਬੀ ਮਹਾਂ ਵਾਕ ਕਹਾਉਂਦੇ ਹਨ: ਯਥਾ:-

ਬ੍ਰਹਮੈਵੇਦਨ ਸਰਵਮ੍। ਸੋ ਹਮਸ੍ਮਿ, ਸਤਜੰ ਗਜਾਨ ਮਨੰਤੰ ਬ੍ਰਹਮ। ਇਸ ਤਰ੍ਹਾਂ ੧੨ ਪੂਰੇ ਕਰਦੇ ਹਨ। ਕਈ ਇਸ ਵਾਕਜ 'ਓਂ ਨਮੋ ਭਗਵਤੇ ਵਾਸਦੇਵਾਯ' ਨੂੰ ਬੀ ਦ੍ਵਾਦਸ਼ ਵਾਕ ਕਹਿ ਦੇਂਦੇ ਹਨ, ਪਰ ਏਹ ਦ੍ਵਾਦਸ਼ ਅੱਖਰ ਹਨ, ਵਾਕ ਤਾਂ ਇਕੋ ਹੈ।

‡ਪਹਿਲੇ ਤੁਸਾਂ ਬ੍ਰਹਮਾ ਨੂੰ ਦ੍ਵਾਦਸ਼ ਵਾਕ ਕਹੇ ਤਾਂਕੇ ਬ੍ਰਹਮਾ ਆਪ ਦੇ ਸਰੂਪ ਨੂੰ ਪਛਾਣੇ, ਆਪ ਨੂੰ ਪਛਾਣਕੇ ਉਨ੍ਹਾਂ ਵਾਕਾਂ ਤੋਂ ਬ੍ਰਹਮਾ ਨੇ ਫੇਰ ਵੇਦ ਕਹੇ। ਇੱਥੇ ਕਵਿ ਜੀ ਗੁਰੂ ਜੀ ਨੂੰ ਬ੍ਰਹਮਾ ਦਾ ਬੀ ਗਜਾਨ ਦਾਤਾ ਦੱਸ ਰਹੇ ਹਨ। ਅਗੇ ਚੌਹਾਂ ਜੁਗਾਂ ਦੇ ਧਰਮ ਕਹਿਣ ਲੱਗੇ ਹਨ

§ਪਾਃ-ਨਾਮ ਕੇ। ‖ਪਾਃ-ਕੀਨ। ¶ਪਾਃ-ਕੀਨੇ।

ਧਰਮਾ। ਤਾਂਹੀ ਕਰਿ ਬਹੁ ਕੀ ਗਤਿ ਕੀਨੀ। ਧਰਮ ਰੀਤਿ ਪ੍ਰਤਿਪਾਰ ਪ੍ਰਬੀਨੀ[1] ॥੩੮॥ ਪੁਨਿ ਤਾਂਤੇ ਮਤਿ ਮੰਦ ਪ੍ਰਮਾਨਾ[2]। ਤਿਨਹਿੰ ਦੇਖ ਕਿਯੋ ਪੁਰਾਨਾ। ਬਨਾਸ ਰੂਪ ਹ੍ਵੈ ਸੁਗਮ ਬਖਾਨੇ। ਨਾਮ ਭਜਨ, ਪੂਜਾ ਸੁ ਦ੍ਰਿੜਾਨੇ ॥ ੩੯ ॥ ਇਵ ਦ੍ਵਾਪੁਰਿ ਮਹਿੰ ਕੀਨ ਉਧਾਰਾ। ਜਗਤ ਧਰਮ ਨੀਕੇ ਪ੍ਰਤਿਪਾਰਾ। ਅਬ ਕਲਿਕਾਲ[3] ਮਨੀਖਾ ਹੀਨੇ[4]। ਲੰਪਟ ਬਿਸ਼ੇ[5] ਪ੍ਰਮਾਨ[6] ਮਲੀਨੇ ॥ ੪੦ ॥ ਤਿਨ ਕੇ ਹਿਤ ਕਰਿਕੈ ਸੁਠ ਬਾਨੀ[7]। ਏਕ ਨਾਮ ਉਪਦੇਸ਼ਹੁ ਪ੍ਰਾਨੀ। ਸਿਮਰਹਿੰ ਸਦਾ ਮਿਲੇ ਸਤਿਸੰਗਾ। ਕਰਹੁ ਬਹੁਤ ਮਨੁਜਨ[8] ਕ੍ਰਮ ਭੰਗਾ ॥ ੪੧ ॥ ਜਗ ਸਾਗਰ ਤੇ ਲੇਹੁ ਉਬਾਰੀ। ਮਾਨਹਿੰ ਨਰ ਜਿ ਰਜਾਇ ਤੁਮਾਰੀ। ਜਬ ਜਬ ਦੇਖਹੁ ਧਰਮ ਗਿਲਾਨਾ[9]। ਤਬ ਤਬ ਧਰਿ ਅਵਤਾਰ ਮਹਾਨਾ ॥ ੪੨ ॥ ਆਪ ਕਰਹੁ ਤਾਕੀ ਪ੍ਰਤਿਪਾਰਾ। ਸ਼ਭਿ ਮਿਰਜਾਦ ਰਖਹੁ ਸੁਖ ਸਾਰਾ'। ਹ੍ਵੈ ਪ੍ਰਸੰਨ ਨਾਰਦ ਮੁਨਿ ਤਾਂਈ। ਬੋਲੇ ਮ੍ਰਿਦੁਲ ਗਿਰਾ ਸੁ ਗੁਸਾਈਂ ॥ ੪੩ ॥ 'ਸਭਿ ਮੁਨੀਨ ਈਸ਼ਰ ਰਿਖਿ ਦੇਵਾ[10]*। ਧੰਨ ਧੰਨ ਤੁਮ ਉਤਮ ਭੇਵਾ। ਜੋ ਬੈਰਾਠ† ਰੂਪ ਕਰਤਾਰਾ। ਤਿਹ ਕੋ ਮਨ ਹ੍ਵੈ ਦੇਹਿ ਤੁਮਾਰਾ ॥ ੪੪ ॥ ਕ੍ਰਤ੍ਰਿ ਸ਼ਿਰੋਮਣਿ[11] ਪ੍ਰੇਮ ਪ੍ਰਬੀਨਾ। ਤੁਮ ਸਮਾਨ ਕੋ ਅਪਰ ਨ ਚੀਨਾ। ਸ਼੍ਰੀ ਕਰਤਾਰ

---

[1]ਭਾਵ ਆਪ ਨੇ। [2]ਆਦਮੀ ਮੰਦੀ ਮਤ ਵਾਲੇ ਹੋ ਗਏ। [3]ਕਲਜੁਗ ਦੇ ਸਮੇਂ। [4]ਬੁੱਧਿ ਤੋਂ ਬਿਨਾਂ। [5]ਲਿਪਟੇ ਹੋਏ ਵਿਸ਼ਿਆਂ ਵਿਚ। [6]ਮਨੁੱਖ। [7]ਸੁੰਦਰ (ਗੁਰ) ਬਾਣੀ। [8]ਮਨੁੱਖਾਂ ਦਾ (ਅ) ਜਨਾਂ ਦੇ ਮਨ ਦਾ। [9]ਧਰਮ ਦੀ ਗਿਲਾਨੀ (ਜਗਤ ਵਿਚ ਢੈਲੀ ਹੋਈ)। [10]ਸਾਰੇ ਰਿਖੀਆਂ ਦੇਵਤਿਆਂ ਮੁਨੀਆਂ ਦਾ ਤੂੰ ਈਸ਼ਰ (ਵੱਡਾ) ਹੈਂ (ਅ) ਹੇ ਦੇਵ ਰਿਖੀ। [11]ਸਰਦਾਰ।

*ਪਾਃ—ਸਭ ਮੁਨੀਸ਼ ਈਸ਼ ਰਿਖ ਦੇਵਾ।

†ਰਿਗ ਵੇਦ ਵਿਚ ਵਿਰਾਟ ਤੋਂ ਮੁਰਾਦ 'ਉਸ ਵਾਹਿਗੁਰੂ ਦੇ ਸਰੂਪ ਦੀ ਹੈ ਜੋ ਹਜ਼ਾਰਾਂ ਅੱਖਾਂ, ਹਜ਼ਾਰਾਂ ਪੈਰਾਂ ਤੇ ਸਿਰਾਂ ਵਾਲਾ ਹੈ, ਸਾਰੇ ਤੱਤ੍ਵ ਅਰ ਵਿਸ਼੍ਵ ਉਸ ਦਾ ਇਕ ਪੈਰ ਹੈ, ਆਦਿ।' ਕਵਿ ਜੀ ਦੱਸਦੇ ਹਨ ਕਿ ਇਸ ਸਰੂਪ ਦਾ ਮਨ ਮਾਨੋਂ ਨਾਰਦ ਮੁਨੀ ਹੈ।

ਸ਼੍ਰੀ ਗੁਰੂ ਜੀ ਨੇ ਆਰਤੀ ਵਿਚ ਜੋ ਸਰੂਪ ਦੱਸਿਆ ਹੈ ਓਹ ਇਸ ਤੋਂ ਉੱਪਰ ਦਾ ਹੈ, ਉਸ ਦੇ ਹਜ਼ਾਰਾਂ ਨੈਣ, ਪੈਰ, ਨੱਕ ਆਦਿ ਵਰਣਨ ਕਰਕੇ ਫੇਰ ਕਹਿੰਦੇ ਹਨ ਕਿ ਉਸ ਦੇ ਨੈਣ ਪੈਰ ਆਦਿ ਅੰਗ ਕੋਈ ਨਹੀਂ ਹਨ-'ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ' ॥ (ਧਨਾ: ਮ: ੧) ਗੀਤਾ ਵਿਚ ਬੀ ਵਿਰਾਟ ਦਾ ਰੂਪ ਦੱਸਿਆ ਹੈ, ਪੁਰਾਣਾਂ ਦਾ ਵੇਰਾਟ ਕੁਛ ਹੋਰਵੇਂ ਹੀ ਹੈ। ਪਾਃ—ਬੈਰਾਗ- ਬੀ ਹੈ।

ਸੁਜਸੁ ਸਮ ਨੀਰਾ। ਤਿਹ ਕੋ ਮੀਨ ਕੀਨ ਮਨ ਧੀਰਾ[1] !' ॥ ੪੫ ॥ ਅਸ ਪ੍ਰਕਾਰ ਮਿਲਿ ਆਪਸ ਮਾਂਹੀ । ਦੁਹੂੰ ਦਿਸ਼ਨ ਥੋਰੋ ਹਿਤ ਨਾਂਹੀ । ਪੁਨ ਨਾਰਦ ਮੁਨਿ-ਕਲ੍ਹ-ਕੋ-ਲਸਾਯੋ । ਪਾਇ ਗੁਰੂ ਪਗ ਬਚਨ ਅਲਾਯੋ ॥ ੪੬ ॥ 'ਭਈ ਭੂਲ ਇਸਕੀ ਬਖਸ਼ੀਜੈ। ਅਬ ਯਾਂ ਪਰ ਨਿਜ ਕਰੁਨਾ ਕੀਜੈ। ਬਹੁਤ ਦਿਵਸ ਕੀ ਛੁਧਾ ਸੰਤਾਈ। ਮਹਿਮਾ ਤੁਮਰੀ ਲਖਿ ਨ ਸਕਾਈ' ॥ ੪੭ ॥ ਤਿਹ ਕੀ ਸੁਨੀ ਦੀਨਤਾ ਜਬਹੀ। ਹੈ ਕ੍ਰਿਪਾਲ ਬਚ ਉਚਰੇ ਤਬਹੀ ।'ਇਹ ਸਰੂਪ ਤੇ ਛਟਵੇਂ ਧਰਿਹੌਂ।ਤਬ ਯਾਂਕੋ ਤਨ ਤ੍ਰਿਪਤਿ ਸ ਕਰਿਹੌਂ ॥ ੪੮ ॥ ਬਹੁਰੋ ਦਸਮ ਧਰੋਂ ਅਵਤਾਰਾ*। ਤਬ ਕਰਿਹੌਂ ਇਕ ਪੰਥ ਕਰਾਰਾ । ਬਹੁਤ ਹੋਹਿੰਗੇ ਜਬ ਸੰਗ੍ਰਾਮਾ[2]।ਤਬ ਯਾਂਕੋ ਹੈ ਪੂਰਨ ਕਾਮਾ' ॥ ੪੯ ॥ ਬਿਦਾ ਕਰੇ ਬਰ ਦੇ ਕਰਿ ਦੋਊ।ਗਵਨੇ ਨਿਜ ਇੱਛਾ ਜਿਤ ਸੋਊ। ਸੁੰਦਰ ਇਹ ਇਤਿਹਾਸ ਰਸਾਲਾ।ਸ਼੍ਰੀ ਗੁਰੂ ਅੰਗਦ ਸੁਨਹੁ ਕ੍ਰਿਪਾਲਾ!॥੫੦॥ ਅਪਰ ਜਿ ਸਿਖ ਸ਼੍ਰੋਤਾ ਤਹਿੰ ਬੈਸੇ। ਸੁਨਿ ਕਰਿ ਪ੍ਰਸ਼ਨ ਕਿਯੋ ਤਿਹ ਐਸੇ। 'ਨਾਰਦ ਮੁਨਿ ਉਸਤਤਿ ਗੁਰੂ ਭਾਖੀ ।-ਮਹਿਮਾ ਨਾਮ-ਚਤੁਰ ਜੁਗ ਰਾਖੀ ॥੫੧॥ ਤਾਂ ਮਹਿੰ ਅਰਥ ਲਖਾਯੋ ਐਸੇ । ਬਿਨਾਂ ਨਾਮ ਕੇ ਮੁਕਤਿ ਨ ਕੈਸੇ ।ਜੇ ਗਤਿ ਦੇਨ ਨ ਸਮਰਥ ਦੂਜਾ। ਕਿਉਂ ਤਬ ਕਹੋ ਯੋਗ ਯਗਪੂਜਾ ॥੫੨॥ਤ੍ਰੈ ਜੁਗ ਵਿਖੈ ਨਾਮ ਕੇ ਸੰਗਾ।ਦ੍ਰੁਤਿਯ ਉਪਾਇ ਕਹੋ ਸਰਬੰਗਾ।ਕਲਿ[3] ਮਹਿੰ ਕੇਵਲ ਨਾਮ ਬਖਾਨਾ। ਸਿਮਰਨਿ ਤੇ ਗਤਿ ਦੇਹਿ ਜਹਾਨਾ†'॥੫੩॥ ਸ਼੍ਰੋਤਨ ਕੋ ਸੁਨਿ ਪ੍ਰਸ਼ਨ ਬਿਸਾਲਾ । ਉੱਤਰ ਕਹਤਿ ਭਯੋ ਤਬ ਬਾਲਾ:- 'ਸੁਨਹੁ ਸਿੱਖ ਸਤਿਗੁਰੂ ਕੋ ਪਯਾਰੇ । ਜਿਉਂ ਮੈਂ ਸੁਨੀ ਸੁ ਕਹੌਂ ਉਚਾਰੇ ॥ ੫੪ ॥ ਦੈ ਨਰ ਕੋ ਭਾ ਸੂਰ[4] ਅਪਾਰਾ।ਏਕ ਰੰਕ ਇਕ ਧਨੀ ਉਦਾਰਾ[5]।

---

[1]ਹੇ ਧੀਰਜੀ ! ਤੁਸਾਂ ਕਰਤਾਰ ਦੇ ਜਸ ਨੂੰ ਪਾਣੀ ਜਾਣਕੇ ਮਨ ਨੂੰ ਉਸਦੀ ਮੱਛੀ ਬਨਾਯਾ ਹੈ । ਪੁਰਾਣਾਂ ਵਿੱਚ ਭਗਤੀ ਮਾਰਗ ਦਾ ਸਨਾਤਨ ਮੁਨੀ ਨਾਰਦ ਮੰਨਿਆਂ ਗਿਆ ਹੈ, ਹਰਿ ਕੀਰਤਨ ਇਸਦਾ ਕੰਮ ਹੈ, ਕਲਹ ਇਸਦੀ ਇਸਤ੍ਰੀ ਹੈ। [2]ਜੁੱਧ। [3]ਕਲਜੁਗ। [4]ਸੂਲ-(ਪੇਟ ਪੀੜ)। [5]ਵੱਡਾ ਅਮੀਰ।

*ਨਾਰਦ ਨੂੰ ਜੋ ਵਾਕ ਸਤਿਗੁਰ ਜੀ ਨੇ ਛੇਵੇਂ ਤੇ ਦਸਮੇਂ ਜਾਮੇ ਬਾਬਤ ਕਹੇ ਹਨ, ਉਨ੍ਹਾਂ ਦੀ ਮੁਰਾਦ ਇਹ ਹੈ ਕਿ ਸਤ ਧਰਮ ਦੀ ਵਾੜੀ ਜੋ ਲਾ ਰਹੇ ਹਾਂ ਜਗਤ ਦੀ ਬਦੀ ਦੇ ਪੱਖ ਨੇ ਇਸਨੂੰ ਵੈਰਾਨ ਕਰਨ ਲਈ ਤਾਣ ਲਾਉਣਾ ਹੈ, ਤਦੋਂ ਇਸ ਦੀ ਰੱਖਯਾ ਲਈ ਅਰ ਇਸਤੋਂ ਹੋ ਰਹੇ ਪਰਉਪਕਾਰ ਦੀ ਸਫਲਤਾ ਲਈ ਖੜਗ ਦੀ ਲੋੜ ਪੈਣੀ ਹੈ।

†ਪਾ:-ਜਗਹਾਨਾ, ਦੁਖਹਾਨਾ।

ਭਈ ਉਦਰ ਮੈਂ ਬਹੁਤੀ ਪੀਰਾ। ਹਾਇ ਹਾਇ ਕਰਿ ਹੋਤ ਅਧੀਰਾ ॥ ੫੫॥ ਗਵਨਯੋ ਧਨੀ ਬੈਦ ਕੇ ਸਦਨਾ। ਉਦਰ ਪੀਰ ਭਾਖੀ ਨਿਜ ਬਦਨਾ। ਹੁਤੋ ਬੈਦ ਸੋ ਪਰਮ ਸਯਾਨਾ। ਜਾਨੀ ਤਿਹ ਕੀ ਪੀਰ ਮਹਾਨਾ ॥੫੬॥–ਇਹ ਕੌ ਤੋ ਹੈ ਸੁਗਮ ਉਪਾਈ। ਏਕ ਜਵਾਇਨ ਸੂਰ[1] ਮਿਟਾਈ। ਜੇ ਮੈਂ ਯਹੀ ਬਤਾਵਹੁ ਯਾਂਕੋ। ਮਹਿਮਾ ਜਾਨਹਿਂ ਕਛੂ ਨ ਤਾਂਕੋ–॥੫੭॥ ਇਉਂ ਵਿਚਾਰ ਕਰਿ ਬੈਦ ਸਯਾਨੇ। ਪੁਰੀ[2] ਏਕ ਦੀਨੀ ਤਿਹ ਪਾਨੇ[3]। ਮੁਖ ਤੇ ਐਸੇ ਬਚਨ ਅਲਾਯਨ। 'ਯਾਂਕੋ ਅਨੁਪਾਨ[4] ਅਜਵਾਯਨ॥੫੮॥ਕਰਹੁ ਖਾਨ ਤਿਹ ਸੰਗ ਮਿਲਾਈ।ਉਦਰਰੋਗ ਸਭਿਹੀ ਮਿਟਜਾਈ'।ਲੇਕਰਿ ਧਨੀ ਆਇ ਨਿਜ ਸਦਨ॥ਮੇਲ ਜੁਵਾਇਨ ਖਾਇ ਸੁ ਬਦਨਾ॥੫੯॥ਸੂਰਰੋਗ ਕੋ ਦੂਰ ਮਿਟਾਈ। ਮਹਿਮਾ ਬੈਦ ਵਡੀ ਲਖਿ ਪਾਈ।ਕਹਤਿ ਅਪਰਸੋਂ'ਪੁਰੀ ਜੁ ਦੀਨਾ।ਤਿਹਨੈ ਰੋਗ ਕੀਨ ਮਮ ਹੀਨਾ'॥੬੦॥ਪੁਨਿ ਗਾ ਰੰਕ ਵੈਦ ਘਰ ਮਾਂਹੀ।ਜਿਹ ਢਿਗ ਇਕ ਵਿਰਾਟਿਕਾ[5] ਨਾਂਹੀ।ਉਦਰ ਪੀਰ ਤਿਨ ਸਕਲ ਸੁਨਾਈ।'ਮਮ ਦੁਖ ਭੰਜਹੁ,ਕਰਹੁ ਉਪਾਈ' ॥੬੧॥ ਸੁਨਤਿ ਬੈਦ ਨੈ ਰੋਗ ਪਛਾਨਾ।–ਹੈ ਯਾਂਕੋ ਦੁਖ ਧਨੀ ਸਮਾਨਾ–। ਕਹਯੋ ਤਾਂਹਿ 'ਅਜਵਾਇਨ ਲੀਜੈ। ਖਾਇ ਸੂਰ ਕੋ ਦੂਰ ਕਰੀਜੈ' ॥੬੨॥ ਬੋਲਯੋ ਰੰਕ ਬੰਦਿ ਕਰ ਦੋਊ। 'ਲੇਉਂ ਕਹਾਂ ਤੇ ਮੋਲ ਨ ਕੋਊ।ਦੇਹੁ ਪਾਸ ਤੇ ਜੋ ਕਰਿ ਕਰੁਨਾ। ਹੈ ਤਬ ਰੋਗ ਉਦਰ ਕੋ ਹਰਨਾ' ॥ ੬੩ ॥ ਸੁਨੀ ਰੰਕਤਾ ਬੈਦ ਕ੍ਰਿਪਾਲਾ ।ਢਿਗ ਤੇ ਦੀਨ ਮੋਲ ਤਿਹ ਕਾਲਾ। ਲੇ ਤਿਨ ਕੀਨੀ ਖਾਨ ਜਵਾਇਨ। ਸਰਬ ਸੂਰ ਤਿਹ ਉਦਰ ਪਲਾਇਨ[6] ॥੬੪॥ ਤੈਸੀ ਰੀਤਿ ਦੇਖਿ ਗੁਰੁ ਪੂਰੇ।ਦਿਯ ਉਪਦੇਸ਼ ਸ਼ਕਤਿ ਲਖਿ ਭੂਰੇ। ਸਤਿਜੁਗ ਨਿਰਮਲ ਮਤਿ ਸਭਿ ਕੇਰੀ।ਲਾਖ ਬਰਸ*ਕੀ ਆਯੁ ਘਨੇਰੀ ॥ ੬੫ ॥ ਸਿਮਰਨ ਕਰਤਯੋ ਬੀਤਹਿ ਕੈਸੇ। ਨਾਮ ਸੰਗ ਦਿਯ ਯੋਗ ਸੁ ਤੈਸੇ।–ਪ੍ਰਾਣਾਯਾਮਹਿਂ'–ਨਾਮ ਸਿਮਰਿਕੈ ।ਗੇ ਅਨੇਕ ਜਗ ਸਾਗਰ ਤਰਿਕੈ

[1]ਸੂਲ। [2]ਪੁੜੀ। [3]ਹੱਥ ਵਿਚ। [4]ਜਿਸ ਨਾਲ ਦਵਾਈ ਖਾਧੀ ਜਾਵੇ। [5]ਕੌਡੀ। [6]ਹਟ ਗਿਆ। [7]ਪ੍ਰਾਣਾਯਾਮ ਦੇ ਨਾਲ।

*ਮੁਰਾਦ ਬਹੁਤੀ ਹੈ, ਤਦੋਂ ਸ਼ਾਲਬਨ ਹਿੰਦੀਆਂ ਦੇ ਵੱਡੇ, ਉੱਤ੍ਰੀਯੂਵਾਂ ਦੇ ਨੇੜੇ ਬਰਫਾਨੀ ਦੇਸ਼ਾਂ ਵਿਚ ਰਹਿੰਦੇ ਸਨ। ਓਨ੍ਹੀਂ ਥਾਂਈਂ ਉਮਰ ਵਡੇਰੀ ਹੁੰਦੀ ਹੈ, ਹੁਣੇ ਬੀ ਤਿੱਬਤ ਦੇ ਠੰਢੇ ਥਾਈਂ ਲੋਕ ਇਸ ਦੇਸ਼ ਨਾਲੋਂ ਬਹੁਤ ਵਡੇਰੀ ਉਮਰਾ ਦੇ ਹੁੰਦੇ ਹਨ । ਦੂਸਰੇ ਇੱਥੇ ਇਕ–ਜੁਗਾਂ ਦੀ ਵੰਡ ਤੇ ਉਮਰਾ ਆਦਿ ਦੀ–ਲੋਕ ਪ੍ਰਸਿਧ ਗੱਲ ਨੂੰ ਵਰਤ ਰਹੇ ਹਨ,ਜੋ ਨਾਮ ਦੀ ਮਹਿਮਾਂ ਦੱਸਣ ਵਾਸਤੇ ਦ੍ਰਿਸ਼ਟਾਂਤ ਮਾਤ੍ਰ ਹੈ।

॥੬੬॥ ਬਹੁਰੋ ਤ੍ਰੇਤਾ ਯੁਗ ਜਬ ਆਵਾ। ਦਸ ਹਜ਼ਾਰ* ਕੀ ਆਯੁ ਰਹਾਵਾ। ਹੁਤੋ ਨਰਨ ਢਿਗ ਦਰਬ ਅਪਾਰਾ। ਤਿਨ ਪਿਖਿ ਅਸ ਉਪਦੇਸ਼ ਉਚਾਰਾ॥ ੬੭॥–ਸਿਮਰਨ ਨਾਮ,ਯੱਗ ਕੋ ਕਰਨ॥ ਯਹੀ ਧਰਮ ਭਵ ਬੰਧਨ ਹਰਨਾ–। ਸੁਨਿ ਤਿਹ ਸਮੈਂ ਯੱਗਯ ਬਹੁ ਕਰਿਕੈ। ਸਿਮਰਿ ਗਏ ਭਵ ਸਾਗਰ ਤਰਿਕੈ ॥੬੮॥ ਤਿਹ ਪੀਛੇ ਦ੍ਵਾਪੁਰਿ ਜੁਗ ਆਵਾ। ਇਕ ਹਜ਼ਾਰ ਕੀ ਆਯੁ ਰਹਾਵਾ। –ਪੂਜਾ ਕਰਨ ਭਜਨ ਪੁਨ ਨਾਮਾ–। ਯਹਿ ਉਪਦੇਸ਼ ਕਿਯੋ ਸੁਖ ਧਾਮਾ॥ ੬੯॥ ਇਸ ਪ੍ਰਕਾਰ ਭੀ ਮਨੁਜ ਅਨੇਕਾ। ਉਧਰੇ ਜਗ ਤੇ ਪਾਇ ਬਿਬੇਕਾ। ਤ੍ਰੈ ਜੁਗ ਮਹਿੰ ਪਿਖਿ ਸ਼ਕਤਿ ਸਮੇਤਾ। ਆਯੁਬਿਰਧ[1],ਬਲ,ਦਰਬ,ਅਨੇਕਾ ॥੭੦॥ ਇਨ ਤੇ ਰਹਿਤ[2] ਦੇਖਿ ਕਲਿ ਮਾਂਹੀ। ਮਹਾਂ ਰੰਕ, ਦੁਖ ਨੈ[3] ਲਿਯ ਗ੍ਰਾਹੀ[4]। ਸਭਿ ਪ੍ਰਤਿ–ਏਕ ਨਾਮ–ਉਪਦੇਸ਼ਾ। ਬੈਦ ਕ੍ਰਿਪਾਲੁ ਗੁਰੂ ਜਗਤੇਸ਼ਾ ॥੭੧॥ਨਿਜ ਢਿਗ ਮੋਲ ਰੂਪਿ ਮਤਿ[5] ਨਾਂਹੀ।ਸੰਸਕ੍ਰਿੱਤ ਕੋ ਲਖਿ ਨ ਸਕਾਹੀਂ। ਦੀਨੋਂ ਤਬ ਸਤਿਗੁਰੂ ਨਿਜ ਪਾਸਾ। ਦੇਸ਼ਨ ਭਾਖਾ ਮਾਂਹਿ[6] ਪ੍ਰਕਾਸ਼ਾ ॥੭੨॥ ਸੰਸਕ੍ਰਿਤ ਕੋ ਪਢਿ ਨਹਿੰ ਜਾਨਹਿੰ। ਕਿਹ ਬਿਧਿ ਮਹਿਮਾ ਨਾਮ ਪਛਾਨਹਿੰ। ਤਾਂਤੇ ਸਤਿਗੁਰ ਸ਼੍ਰੀ ਮੁਖ ਬਾਨੀ। ਰਚਿ ਦੀਨੀ ਲੋਕਨ ਗਤਿਦਾਨੀ ॥ ੭੩ ॥ ਜਿਉਂ ਸਾਗਰ ਤੇ ਬਾਰਦ[7] ਬਾਰੀ। ਪੀਵਤਿ ਹੈਂ[8] ਹਿਤ ਪਰਉਪਕਾਰੀ। ਖਾਰੋ ਹੁਤੋ ਮਧੁਰ ਸੋ ਕਰਿਕੈ। ਬਰਖਾਵਹਿ ਸਭਿ ਦੇਸ਼ਨ ਫਿਰਿਕੈ॥੭੪॥ਜੀਵਜੰਤੁ ਤਬ ਹੀ ਸੁਖ ਪਾਹੀ। ਸੰਕਟ ਅਪਨੋ ਦੇਯ ਨਸਾਹੀ। ਤਿਉਂ ਜੋ ਬੇਦਪੁਰਾਨ ਮਹਾਨਾ। ਹੈਂ ਅਪਾਰ ਸੋ ਸਿੰਧੁ ਸਮਾਨਾ॥ ੭੫॥ ਖਾਰਪਨੋ ਤਿਨ ਮਹਿੰ ਕਠਿਨਾਈ। ਪੁਨਿ ਕਿਹ[9] ਉਚਿਤ[10] ਨ ਉਚਿਤ[11] ਲਖਾਈ[12]। ਸਰਬ ਸਾਰ ਜੋ ਤਿਨਕੇ ਮਾਂਹੀ। ਗੁਰੂ ਘਨ[13] ਰੂਪ ਲੀਨ ਸੋ ਗ੍ਰਾਹੀ[14] ॥੭੬॥ ਸੁਗਮ ਕੀਨ ਸਭਿ ਦੇਸ਼ ਮਝਾਰੀ। ਸਭਿ ਕੋ ਉਚਿਤ ਜਿ ਹੈਂ ਨਰ ਨਾਰੀ। ਰਾਇ ਕਿ ਰੰਕ ਊਚ ਕੈ ਨੀਚਾ। ਪਢਹਿ ਕਮਾਇ ਤਰੈ ਜਗ ਬੀਚਾ† ॥੭੭॥ ਕਹਿ ਬਾਲਾ

[1]ਵੱਡੀ। [2]ਬਿਨਾਂ। [3]ਦੁੱਖਾਂ ਨੇ। [4]ਫੜ ਲਏ। [5]ਬੁੱਧੀ ਰੂਪੀ ਮੁੱਲ। [6]ਦੇਸ਼ੀ ਬੋਲੀਆਂ ਵਿਚ। [7]ਬੱਦਲ। [8](ਜਲ) ਪੀਂਦਾ ਹੈ। [9]ਕਿਸ ਨੂੰ। [10]ਯੋਗ ਹੈ। [11](ਕਿਸੇ ਨੂੰ) ਯੋਗ ਨਹੀਂ। [12]ਜਾਣ ਪੈਂਦਾ। [13]ਬੱਦਲ। [14]ਗ੍ਰਹਣ ਕਰ ਲਿਆ।

*ਏਹ ਸਮਾਂ ਗ਼ਾਲਬਨ ਉਹ ਹੈ ਜਦੋਂ ਹਿੰਦ ਵਿੱਚ ਆਕੇ ਵਡਕੇ ਰਾਜੇ ਮਹਾਰਾਜੇ ਹੋ ਗਏ। ਯੱਗ ਉਸ ਸਮੇਂ ਹੋਏ ਜਾਪਦੇ ਹਨ।

†ਭਾਃ ਬਾਲੇ ਦੀ ਇਸ ਵਯਾਖਯਾ ਦਾ ਇਹ ਅਰਥ ਨਹੀਂ ਲੈਣਾ ਚਾਹੀਦਾ ਕਿ

[ਬਾਕੀ ਟੂਕ ਵੇਖੋ ਅਗਲੇ ਪੰਨੇ ਦੇ ਹੇਠ]

'ਸੁਨਿਯੇ ਸਭਿ ਸ਼ੋਤਾ!। ਏਕ ਨਾਮ ਤੇ ਮੁਕਤਿ ਉਦੋਤਾ[1]। ਹਉਮੈਂ ਤਜਿ ਸਿਮਰਹੁ ਲਿਵਲਾਈ। ਜਗ ਬੰਧਨ ਤੇ ਦੇਯ ਛੁਡਾਈ॥ ੭੮॥ ਜਹਿਂ ਹਉਮੈਂ ਤਹਿਂ ਨਾਮ ਨ ਬਸਈ। ਜਹਾਂ ਨਾਮ ਤਹਿਂ ਹਉਮੈਂ ਨਬਈ। ਕਹੀ ਨ ਜਾਨੋ ਇਹ ਮਮ ਬਾਨੀ। ਭਾਖੀ ਸ਼੍ਰੀ ਸਤਿਗੁਰੂ ਗਤਿਦਾਨੀ*' ॥ ੭੯॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਮਛਿ, ਕਲ੍ਹ, ਨਾਰਦ' ਪ੍ਰਸੰਗ ਬਰਨਨੰ ਨਾਮ ਦੁਇ ਪੰਚਾਸਮੋਂ ਅਧਯਾਯ ॥ ੫੨ ॥

੫੩. [ਗੁਰਚਰਣ ਮੰਗਲ। ਸੁਧਰਸੈਨ]।

ਦੋਹਰਾ ॥ ਸ਼੍ਰੀ ਗੁਰੂ ਪਗ ਗਿਰ ਓਟ ਮਮ ਛੋਡੋਂ ਕਬਹੁਂ ਨ ਭੂਲ।
ਬਿਘਨ ਜਿ ਪਵਨ ਸਮਾਨ ਹੈਂ ਤਾਂਕੋ ਡਰ ਨਹਿਂ ਮੂਲ ॥ ੧ ॥

{ ਗਿਰ=ਪਹਾੜ ਪਰਬਤ, ਓਟ=ਆਸਰਾ, ਓਹਲਾ, ਏਹ ਦ੍ਰਿਸ਼ਟਾਂਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਭੀ ਆਯਾ ਹੈ:-'ਤੂੰ ਪਰਬਤ ਮੇਰਾ ਓਲਾ'। }

ਅਰਥ-ਸ਼੍ਰੀ ਗੁਰੂ ਜੀ ਦੇ ਚਰਣ ਪਹਾੜ (ਵਾਂਙੂੰ) ਮੇਰਾ ਆਸਰਾ ਹਨ, ਕਦੇ ਭੁੱਲਕੇ (ਭੀ) ਮੈਂ (ਇਨ੍ਹਾਂ ਨੂੰ) ਨਾਂ ਛੱਡਾਂ, (ਕਿਉਂਕਿ) ਵਿਘਨ ਜੋ ਪਵਨ ਵਾਂਙੂੰ ਹਨ (ਪਰਬਤ ਦੇ ਓਹਲੇ) ਉਨ੍ਹਾਂ ਦਾ ਡਰ ਮੂਲੋਂ ਨਹੀਂ (ਰਹਿੰਦਾ)।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਕਹਿ ਬਾਲਾ ਸ਼੍ਰੀ ਅੰਗਦ! ਸੁਨੀਏ। ਗੁਰੂ ਇਤਿਹਾਸ ਸਦਬ ਸ਼ੁਭ† ਗੁਨੀਏ। ਨਾਰਦ ਸੋਂ ਮਿਲਿ ਕਰਿ ਤਿਹਕਾਲਾ। ਆਗੇ ਗਵਨੇ ਦੀਨਦਯਾਲਾ ॥ ੨ ॥ ਸਿੰਧ ਵਿਖੇ ਟਾਪੂ ਇਕ ਆਵਾ। ਦੇਸ਼

[1]ਪ੍ਰਗਟ ਹੁੰਦੀ ਹੈ। *ਯਥਾ ਗੁਰਵਾਕ:-'ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕਠਾਇ ॥' †ਪਾ:-ਗੁਨ।

[ਪਿਛਲੇ ਪੰਨੇ ਦੀ ਬਾਕੀ ਟੂਕ]

ਗੁਰਬਾਣੀ ਕੇਵਲ ਵੇਦਾਂ ਸ਼ਾਸਤ੍ਰਾਂ ਦਾ ਭਾਖਾ ਵਿੱਚ ਅਨੁਵਾਦ ਹੈ, ਐਸਾ ਸਮਝਣਾ ਗੁਰੂ ਸਿੱਧਾਂਤ ਦੇ ਵਿਰੁੱਧ ਹੋਵੇਗਾ, ਕਿਉਂਕਿ ਸ਼੍ਰੀ ਮੁਖ ਬਚਨ ਇਸ ਪਰਥਾਇ ਏਹ ਹਨ:-

'ਗੁਰਮਹਿ ਆਪੁ ਸਮੋਇ ਸਬਦੁ ਵਰਤਾਇਆ॥' ਤਥਾ 'ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ।' ਪੁਨਾ:-'ਢਾਢੀ ਸਚੈ ਮਹਲਿ ਖਸਮਿ ਬੁਲਾਇਆ॥ ਸਚੀ ਸਿਫਤਿ ਸਾਲਾਹਿ ਕਪੜਾ ਪਾਇਆ॥ ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ॥ ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ॥ ਢਾਢੀ ਕਰੇ ਪਸਾਉ ਸਬਦੁ ਵਜਾਇਆ'। ਭਾਵ ਸਚੇ ਮਹਿਲ ਸਰੂਪ ਵਿਚ ਰੱਬ ਨੇ ਮੈਨੂੰ ਸੱਦਕੇ ਸੱਚੀ ਸਿਫਤ ਸਲਾਹ (ਕੀਰਤਨ ਵਾਲੀ ਬਾਣੀ) ਦਾ ਸਿਰੋਪਾਉ ਦਿੱਤਾ, ਉਸ ਅਰੂਪ ਕੀਰਤਨ ਰੂਪ ਬਾਣੀ ਦਾ ਮੈਂ ਸ਼ਬਦ ਵਿਚ ਪ੍ਰਗਟ ਵਿਸਥਾਰ ਕੀਤਾ ਹੈ। ਪੁਨਾ:--ਦੇਖੋ ਇਸੇ ਪੁਸਤਕ ਦਾ ਅਧਯਾਯ ੧ ਛੰਦ ੬੯ ਦਾ ਭਾਵ ਅਰਥ।

ਇਸੇ ਤਰਵਿੰਜਵੇਂ ਅਧਯਾਯ ਦੇ ਅੰਕ ੩੫ ਵਿਚ ਦੱਸ ਆਏ ਹਨ ਕਿ ਬ੍ਰਹਮਾਂ (ਵੇਦਾਂ ਦੇ ਕਰਤਾ ਨੂੰ) ਗਯਾਨ ਗੁਰੂ ਨਾਨਕ ਸਾਹਿਬ ਜੀ ਨੇ ਦਿੱਤਾ ਸੀ। ਫੇਰ ਗੁਰੂ ਜੀ ਟੀਕਾਕਾਰ ਕਿਉਂ ਹੋਏ? ਓਹ ਤਾਂ ਆਪਅਰੰਮ ਵਾਚਣਵਾਲੇ ਵਾਹਿਗੁਰੂਤੋਂ ਸਿੱਧਾ ਇਲਹਾਮ ਪ੍ਰਾਪਤ ਕਰਨ ਵਾਲੇ ਸੇ।

ਬਿਸੀਹਰ ਜਾਕੋ* ਨਾਂਵਾ। ਇਕ ਸੁੰਦਰ ਤਹਿੰ ਨਗਰ ਬਿਰਾਜਾ। ਚਹੁ ਦਿਸ਼ ਜਿਸਕੇ ਉਪਬਨ[1] ਛਾਜਾ[2]॥੩॥ਬਨਯੋ ਸੁ ਗਿਰਦੇ ਦੁਰਗ[3] ਉਤੇਗਾ। ਘਨ[4] ਰੋਕਨ ਹਿਤ ਮਨਹੁ ਉਮੰਗਾ[5]। ਸੁਧਰਸੈਨ ਤਹਿੰ ਹੁਤੋ ਨ੍ਰਿਪਾਲਾ। ਕਰਤਿ ਰਾਜ ਤਿਹ ਦੇਸ਼ ਬਿਸਾਲਾ ॥੪॥ਪੁਰਿ ਕੇ ਵਹਿਰ ਥਾਨ ਰਮਣੀਕਾ। ਬੈਸੇ ਤਹਿੰ ਬੇਦੀ ਕੁਲਟੀਕਾ। ਨਿਸਾ ਬਿਤੀ ਇਕ, ਭੀ ਭੁਨਸਾਰਾ। ਤਬ ਮਰਦਾਨੇ ਬਚਨ ਉਚਾਰਾ॥ ੫ ॥ 'ਆਇਸੁ ਦੇਹੁ ਨਗਰ ਮਹਿੰ ਜਾਵੋਂ। ਜਾਚ[6] ਕਿਸੂ ਤੇ ਭੋਜਨ ਖਾਵੋਂ'।ਬਿਗਸੇ ਸ਼੍ਰੀ ਮੁਖ ਮੁਝ ਸੋਂ ਕਹਿਹੀਂ।'ਕਯਾ ਮਰਦਾਨਾ ਭਾਖਤਿ ਅਹਿਹੀ?' ॥ ੬ ॥ ਮੈਂ ਬੋਲਯੋ 'ਇਹ ਜਨਮ ਸੁਭਾਊ। ਮਿਟਹਿ ਨ ਕੀਜਹਿ ਕੋਟ[7] ਉਪਾਊ'।ਸ਼੍ਰੀ ਮੁਖ ਭਨਹਿੰ'ਸੁਨਹੁ ਮਰਦਾਨਾ!। ਕਿਹਤੇ ਜਾਚਹੁ ਭੋਜਨ ਖਾਨਾ?'॥੭॥ਦੋਹਰਾ॥'ਜਿਹ ਢਿਗ ਕਰਹੁ ਰਜਾਇ ਨਿਜ ਜਾਹੋਂ ਤਿਹ ਢਿਗ ਜਾਇ। ਨਹਿੰ ਕੋ ਮੇਲੀ ਮਮ ਇਹਾਂ', ਸੁਨਿ ਸ਼੍ਰੀ ਗੁਰੂ ਅਲਾਇ ॥੮॥ ਚੌਪਈ ॥ 'ਪਾਖਰ[8] ਇਕ ਤਿਖਾਣ† ਤਿਹ ਪੂਤਾ।ਝੰਡਾ ਨਾਮ ਰੁਚਿਰ ਕਰਤੂਤਾ[9]। ਜਾਇ ਕਰਹੁ ਭੋਜਨ ਤਿਹ ਔਨਾ'। ਮਰਦਾਨਾ ਗਮਨਯੋ ਸੁਨਿ ਬੈਨਾ ॥ ੯ ॥ ਜਾਇ ਨਗਰ ਮਹਿੰ ਪ੍ਰਾਪਤਿ ਭਯੋ। ਬੂਝਤਿ ਬੂਝਤਿ ਕੋਸਿਕ[10] ਗਯੋ।ਤਬ ਇਕ ਮਾਨਵ ਤਿਹੰਕੇ‡ ਸੰਗਾ।ਬੂਝਨ ਕੀਨ ਸਰਬ ਪਰਸੰਗਾ॥੧੦॥'ਕੋ ਹੈਂਤੂੰ?ਕਿਹੰ ਤੇ ਚਲਿ ਆਯੋ?ਕੌਨ ਬਰਨ ਅਬ ਕਹਾਂ ਸਿਧਾਯੋ?'। ਸੁਨਿ ਮਰਦਾਨੇ ਵਾਕ ਅਲਾਯਾ। 'ਝੰਡੇ ਕੋ ਘਰ ਦੇਹੁ

---

[1]ਬਾਗ। [2]ਸ਼ੋਭਨੀਕ ਸਨ। [3]ਫਸੀਲ (ਅ) ਕਿਲ੍ਹਾ। [4]ਬੱਦਲ। [5]ਚਾਹੁੰਦਾ ਸੀ। [6]ਮੰਗਕੇ। [7]ਕ੍ਰੋੜਾਂ। [8]ਝੰਡੇ ਦੇ ਪਿਤਾ ਦਾ ਨਾਮ। [9]ਸੁਹਣੇ ਕਰਨੀ ਵਾਲਾ। [10]ਇਕ ਕੋਹਕੁ।

*ਤਵਾਰੀਖ ਖਾਲਸਾ ਦੇ ਕਰਤਾ ਨੇ ਝੰਡੇ ਬਾਬੀ ਤੇ ਸੁਧਰ ਸੈਨ ਦਾ ਮਿਲਾਪ ਮਨੀਪੁਰ ਰਯਾਸਤ ਦੀ ਤਦੋਂ ਦੀ ਰਾਜਧਾਨੀ ਅਸੀਮਫਲ ਵਿੱਚ ਲਿਖਿਆ ਹੈ, ਇਸਤੋਂ ਜਾਪਦਾ ਹੈ ਕਿ ਬਿਸੀਹਰ ਦੇਸ ਤੋਂ ਇਹ ਇਲਾਕਾ ਮੁਰਾਦ ਹੈ। ਕਈਆਂ ਦੇ ਖਯਾਲ ਈਰਾਨ ਦੇ ਬੁਸ਼ਾਇਰ ਤੇ ਯੂ. ਪੀ. ਦੀ ਰਯਾਸਤ ਰਾਮ ਪੁਰ ਬੁਸ਼ਾਇਰ ਵਲ ਬੀ ਜਾਂਦੇ ਹਨ, ਪਰ ਅੱਗੇ ਚਲਕੇ ਸ੍ਰੀਰਨਦੀਪ ਦਾ ਜ਼ਿਕਰ ਹੈ ਓਹ ਸੋਨਦੀਪ ਟਾਪੂ ਤੋਂ ਮੁਰਾਦ ਹੈ ਜੋ ਮਨੀਪੁਰ ਤੋਂ ਹੇਠਾਂ ਬ੍ਰਹਮਪੁੱਤ੍ਰਾ ਦੇ ਮੁਹਾਨੇ ਤੋਂ ਪੂਰਬ ਰੁਖ ਨੂੰ ਹੈ, ਏਸ ਹਿਸਾਬ ਬਿਸੀਅਰ ਦੇਸ਼ ਓਸੇ ਪਾਸੇ (ਮਨੀਪੁਰ ਵੱਲ) ਹੀ ਸਹੀ ਹੁੰਦਾ ਹੈ। ਪੁ: ਜ: ਸਾਖੀ ਵਿਚ ਝੰਡੇ ਨੂੰ ਜੁਗਾਵਲੀ ਮਿਲੀ 'ਨਗਰ ਛੁਟਘਾਟਕਾ'। ਛੁਟ ਘਾਟਿਕਾ ਚਿਟਾਗਾਂਗ ਦਾ ਵਿਗੜਿਆ ਨਾਮ ਮਲੂੰਮ ਦੇਂਦਾ ਹੈ।

†ਪਾ:—ਪਾਖਰ ਬਾਬੀ ਇਕ।

‡ਪਾ:—ਤਬ ਇਕ ਮਾਨਵ ਨੇ ਇਹੁ। ਵਾ, ਤਬ ਇਕ ਮਾਨਵ ਨੈ ਹੁਇ।

ਬਤਾਯਾ ॥੨੧॥ ਦੋਹਰਾ ॥ ਬੂਝਿ ਲੇਯਗੋ ਸੋ ਹਮੈਂ ਜਾਇੰ ਜੁ ਤਿਹ ਕੇ ਪਾਸ'। ਇੰਦ੍ਰਸੈਨ ਸੁਨਿ ਲੇ ਚਲਾ ਜਿਹਠਾਂ ਹੁਤੋ ਅਵਾਸ ॥ ੧੨ ॥ ਚੌਪਈ ॥ ਝੰਡਾ ਮੰਜੀ ਬੁਨਤਿ ਨਿਕੇਤੂ। ਦੇਖਿ ਉਠਜੋ ਤਿਨ ਆਦਰ ਹੇਤੂ। ਤੁਰਨ ਸੁੰਦਰ ਮੰਚ ਛਸਾਯੋ। ਅਧਿਕ ਭਾਉ ਕਰਿ ਤਿਸਹਿ ਬਿਸਾਯੋ ॥ ੧੩ ॥ ਇੰਦ੍ਰਸੈਨ ਪੁਨ ਬੈਨ ਉਚਾਰਾ। 'ਖੋਜਤਿ ਫਿਰਤਿ ਅਵਾਸ ਤੁਮਾਰਾ। ਬੂਝਿ ਰਹਜੋ ਹੌਂ ਸਰਬ ਪ੍ਰਸੰਗਾ। ਮੁਹਿ ਨ ਬਤਾਯੋ ਆਨਜੋ ਸੰਗਾ ॥ ੧੪ ॥ ਯਾਂ ਕੋ ਹੈ ਕੁਛ ਤੁਝ ਸੋਂ ਕਾਮਾ। ਯਾਂਤੇ ਚਲਿ ਆਵਾ ਤੁਝ ਧਾਮਾ'। ਬੂਝਤਿ ਝੰਡਾ'ਕਿਹਤੇ ਆਯੋ ?। ਕੌਨ ਨਾਮ, ਕੋ ਬਰਨ[1] ਸੁਹਾਯੋ ?'॥੧੫॥ ਦੋਹਰਾ ॥ 'ਮਰਦਾਨਾ ਮਮ ਨਾਮ ਹੈ ਬਰਨ ਮਿਰਾਸੀ ਜਾਨ। ਤੁਮਰੇ ਨਿਕਟਿ ਪਠਾਇਓ ਸ਼੍ਰੀ ਨਾਨਕ ਗੁਨ ਖਾਨ'॥੧੬॥ਚੌਪਈ॥ਝੰਡਾ ਕਹੈ 'ਨ ਹੌਂ ਕਬਿ ਜਾਨਤਿ। ਜਿਹੰ ਕੋ ਨਾਨਕ ਨਾਮ ਬਖਾਨਤਿ। ਆਗੇ ਸੁਨਾ ਨ ਦੇਖਾ ਕਬਹੀ। ਤੁਮਨੈ ਨਾਮ ਸੁਨਾਵਾ ਅਬਹੀ' ॥ ੧੭ ॥ 'ਤੂੰ ਨਹਿੰ ਜਾਨਤਿ ਸੋ ਤੁਝ ਜਾਨਹਿੰ। ਚਲੋਂ ਹਦੂਰ ਲੇਯ ਪਹਿਚਾਨਹਿੰ। ਜੋ ਪਛਾਨ ਤੌ ਮੁਝੈ ਪਠਾਵਾ। ਬਿਨ ਜਾਨੇ ਸੁਧਿ ਕਿਹ ਕੋ ਆਵਾ[2]?' ॥੧੮॥ ਸੁਨਿ ਇਵ ਝੰਡਾ ਬੁੱਧਿ ਵਿਸ਼ੇਖਾ। ਬੂਝਤਿ'ਕੋ ਸਰੀਰ ਤਿਨ* ਬੇਖਾ[3] ?। ਜਿਸ ਪ੍ਰਕਾਰ ਕੀ ਹੈ ਤਿਨ ਰੀਤਾ। ਲੇ ਗਵਨੋਂ ਤਸ ਭੇਟ ਸਪ੍ਰੀਤਾ' ॥ ੧੯ ॥ ਪੁਨ ਮਰਦਾਨੇ ਬੈਨ ਅਲਾਯਾ। 'ਜਗ ਮਹਿੰ ਨਾਨਕ ਤਪਾ ਕਹਾਯਾ। ਬੇਸ ਉਦਾਸ† ਸਰੀਰ ਬਿਰਾਜੈ। ਜਿਨਕੇ ਦਰਸ਼ਨ ਕਲਿਮਲ ਭਾਜੈ'॥੨੦॥ਦੋਹਰਾ॥ ਝੰਡਾ ਰਿਦੈ ਵਿਚਾਰਿ ਹੀ–ਕੋ ਅਤੀਤ ਸ਼ੁਭ ਹੋਇ–। ਅਸਨ ਕਰਨ ਆਇਸੁ ਦਈ ਸਦਨ ਅੰਗਨਾਂ[4] ਜੋਇ ॥ ੨੧ ॥ ਚੌਪਈ ॥ ਇੰਦ੍ਰਸੈਨ ਨਿਜ ਸਦਨ ਸਿਧਾਰਾ। ਝੰਡਾ ਉਪਬਨ[5] ਵਿਖੈ ਪਧਾਰਾ। ਪੁਸ਼ਪ ਮਧੁਰ ਫਲ ਤਿਹ ਤੇ ਆਨੈ। ਦੇਖਿ ਬਚਨ ਭਾਖੇ ਮਰਦਾਨੈ ॥੨੨॥ 'ਹੁਤੋ ਕੌਨ ਆਇ ਜੁ ਮਮ ਸੰਗਾ। ਸ਼ੁਭ ਸੁਭਾਇ ਜਨੁ ਰੁਚਿਰ ਅਨੰਗਾ[6]। ਮੁਝ ਕੋ ਤੁਮਰੇ ਧਾਮ ਲਿਆਵਾ। ਮਧੁਰ ਗਿਰਾ ਕਹਿ ਸੁਖ ਉਪਜਾਵਾ'॥੨੩॥ ਝੰਡਾ ਕਹੈ 'ਨਗਰ ਨ੍ਰਿਪ ਜੋਊ। ਯਾਂ ਕੋ ਮਾਤੁਲ[7] ਲਾਗਹਿ ਸੋਊ। ਮੁਝਸੋਂ ਪ੍ਰੀਤਿ ਕਰਹਿ ਅਧਿਕਾਈ। ਕਰਤਿ ਭਗਤਿ ਹੋਵਤਿ ਇਕਥਾਈਂ ॥ ੨੪ ॥ ਪ੍ਰਭੁ ਕੋ ਸੁਜਸੁ ਗਾਇ ਕਰਿ ਪ੍ਰੇਮਾ। ਹੈ ਇਕਾਂਤ, ਇਹ ਹਮਰੋ ਨੇਮਾ। **ਕਰ**

[1]ਕੌਣ ਜਾਤੀ। [2]ਕਿਸਨੂੰ ਸੁਧ ਹੁੰਦੀ ਹੈ। [3]ਭੇਖ। [4]ਘਰ ਵਿੱਚ ਵਹੁਟੀ ਨੂੰ। [5]ਬਾਗ। [6]ਕਾਮਦੇਵ ਵਾਂਙੂ ਸੁਹਣਾ। [7]ਉਸ ਦਾ ਮਾਮਾ। *ਪਾ:–ਕੋ। †ਪਾ:–ਭਗਵੇ ਚੀਰ।

ਵਿਚਾਰ ਆਤਮ ਅਭਿਆਸਾ। ਉਰ ਮਧ ਬਿੱਧਹਿ[1] ਅਧਿਕ ਹੁਲਾਸਾ'॥੨੫॥ ਸੁਨਿ ਮਰਦਾਨੇ ਬਚਨ ਉਚਾਰੇ। 'ਧੰਨ ਸੰਤ ਤੁਮ ਪ੍ਰਭੁ ਕੇ ਪਯਾਰੇ। ਧਰਿ ਉਰ ਸੁਮਤਿ ਭਗਤਿ ਮਨ ਰੰਗੇ। ਮਿਲਿਕੈ ਕਰਹੁ ਸਦਾ ਸਤਿਸੰਗੇ ॥੨੬॥ ਅਬ ਜੋ ਭਯੋ ਤਯਾਰ ਅਹਾਰਾ। ਲੇ ਕਰਿ ਚਲਹੁ ਨ ਕਰਹੁ ਅਵਾਰਾ'। ਸੁਨਿ ਕਰਿ ਝੰਡਾ ਭਯੋ ਤਯਾਰਾ। ਲੈ ਭੋਜਨ ਕੋ ਵਹਿਰ ਪਧਾਰਾ ॥ ੨੭॥ ਅਸਨ ਚੌਗੋਰ ਸੀਸ ਪਰਿ ਧਰਿਕੈ। ਗਮਨਯੋ ਤਿਹ ਕੋ ਅੱਗ੍ਰਜ ਕਰਿਕੈ। ਮਾਰਗ ਮਹਿੰ ਤਬ ਬੂਝਨ ਲਾਗਾ।'ਕਿਹਿ ਬੋਲੀ ਸੋਂ ਇਨ ਅਨੁਰਾਗਾ'॥੨੮॥ ਸੁਨਿ ਕਰਿ ਬੈਨ ਭਨੈ ਮਰਦਾਨੇ। 'ਕਰਹੁ ਨਾਮ-ਕਰਤਾਰ-ਬਖਾਨੈ' । ਜਹਿੰ ਬੈਸੇ ਬੇਦੀ ਕੁਲਦੀਪਾ। ਕਹਿਤਿ ਪਰਸਪਰ ਗਏ ਸਮੀਪਾ ॥੨੯॥ ਦੋਹਰਾ ॥ 'ਸ਼੍ਰੀ ਕਰਤਾਰ, ਕਰਤਾਰ ਜੀ' ਉਚਰਯੋ ਝੰਡੇ ਜਾਇ। ਧਰਿ ਅਹਾਰ ਆਗੈ ਰੁਚਿਰ ਢਿਗ ਬੈਠਯੋ ਹਰਖਾਇ ॥੩੦॥ ਸ਼੍ਰੀ ਨਾਨਕ ਬੂਝਨ ਕਰਯੋ 'ਝੰਡੇ ਸੁਨੀਏ ਸ਼ੋਨ। ਕਿਹਤੇ ਆਨਯੋ ਅਸਨ ਕੋ ਕਾਜ ਤੁਮਾਰੇ ਕੌਨ ?' ॥੩੧॥ 'ਪਰਮੇਸ਼ੁਰ ਭੇਜਾ ਤੁਮੈਂ,ਕਰਿ ਆਨਯੋ ਮੈਂ ਪਾਸ[2]। ਅਸਨ ਅਚਹੁ ਅਬ ਸੰਤ ਜੀ ! ਪੂਰਨ ਕੀਜੈ ਆਸ'॥੩੨॥ ਚੌਪਈ॥ ਸੁਨਿ ਸ਼੍ਰੀ ਮੁਖਤੇ ਬਚਨ ਬਖਾਨੇ। 'ਪਰਮੇਸ਼ੁਰ ਕੋ ਸਕਹੁ ਪਛਾਨੇ ?। ਜਿਹ ਕੋ ਮੁਨਿ ਜਨ ਖੋਜਨ ਕਰਿਹੀਂ। –ਨੇਤਿ ਨੇਤਿ–ਮੁਖ ਬਹੁਰ ਉਚਰਿਹੀਂ'॥੩੩॥'ਸੁਨਹੁ ਸੰਤ ਜੀ ! ਮਿਲਗੁਨ ਗਾਵਹਿੰ। ਖੋਜਨ ਹਿਤ ਅਭਿਲਾਖ ਵਧਾਵਹਿੰ। ਹਮਕੋ ਮਿਲਹਿ ਜਬਹਿ ਗੁਰਪੂਰਾ। ਸੋ ਲਖਵਾਇ ਆਤਮਾ ਰੂਰਾ' ॥੩੪॥ ਸ਼੍ਰੀ ਨਾਨਕ ਤਬ ਬਚਨ ਉਚਾਰਾ। 'ਕਿਹ ਕੀ[3] ਸੰਗਤਿ ਮੇਲ ਤੁਮਾਰਾ?'। ਝੰਡਾ ਕਹੈ 'ਭੂਪ ਭਗਨੀ-ਸੁਤ[4]। ਭਗਤਿ ਕਰਹਿ ਮਿਲਕੈ ਤਿਹ ਸੰਜੁਤ' ॥ ੩੫ ॥ ਸ਼੍ਰੀ ਗੁਰ ਭਨੈ 'ਅਸਨ ਜੋ ਆਨਾ। ਯਾਂਕੋ ਕਰਹੁ ਪੰਚ ਇਸਥਾਨਾ[5]। ਏਕ ਭਾਗ ਕੋ ਅਸਨ ਜੁ ਹੋਇ। ਮਰਦਾਨੇ ਕੋ ਦੀਜਹਿ ਸੋਇ ॥ ੩੬ ॥ ਇੰਦ੍ਰਸੈਨ ਕੋ ਲੇਹੁ* ਬੁਲਾਈ । ਭੋਜਨ ਪੁਨ ਤੁਮਾਰ ਹਮ ਖਾਈ'। ਆਇਸੁ ਮਾਨਿ ਕੀਨ ਪੰਚ ਭਾਗਾ। ਏਕ ਭਾਗ ਦੇਵਨ ਤਬ ਲਾਗਾ ॥ ੩੭ ॥ ਦੋਹਰਾ ॥ ਨਹਿੰ ਲੈ ਮਰਦਾਨਾ ਕਹੈ 'ਤੁਮ ਖਾਵਹੁ ਮੈਂ ਖਾਉਂ'। ਗੁਰੂ ਭਨੈ 'ਤੁਝ ਭੂਖ ਬਹੁ ਖਾਵਹੁ ਕਰਿ ਨ ਹਟਾਉ[6]'॥੩੮॥ ਚੌਪਈ॥ਸੁਨਿ ਬਚ

[1]ਵਧਦਾ ਹੈ। [2]ਭੋਜਨ ਤਿਆਰ ਕਰਕੇ ਤੁਸਾਂ ਪਾਸ ਮੈਂ ਆਂਦਾ ਹੈ। [3]ਕਿਸਦੀ। [4]ਰਾਜੇ ਦਾ ਭਣੇਵਾਂ। [5]ਪੰਜ ਥਾਂਈਂ। [6]ਖਾਣਾਂ ਕਰੋ,ਮੋੜੋ ਨਾਂ (ਅ)ਖਾਓ,ਹਥ ਨਾ ਪਰੋ ਕਰੋ। *ਪਾ:-ਆਨਿ।

ਅਚਯੋ ਅਸਨ ਮਰਦਾਨੇ। ਔਰ ਧਰਾ ਸਭਿ ਤਿਸਹਿ ਸਥਾਨੇ। ਝੰਡਾ ਗਯੋ ਬੁਲਾਵਨ ਤਾਂਕੋ। ਸੁਧਰਸੈਨ ਨ੍ਰਿਪ ਮਾਤੁਲ ਜਾਂਕੋ॥ ੩੯॥ ਇੰਦ੍ਰਸੈਨ ਤਬ ਉਪਬਨ ਬੈਸਾ। ਤਿਹ ਸੋਂ ਬਚਨ ਉਚਾਰਯੋ ਐਸਾ। 'ਕਰਹਿੰ ਹੋਤੁ ਜਿਹ ਗਯਾਨ ਧਿਆਨਾ। ਮਿਲਾ ਸੰਤ ਪੂਰਨ ਗਤਿਦਾਨਾ[1]॥ ੪੦॥ ਚਲਹੁ ਬੁਲਾਵਤਿ ਅਬ ਤਹਿੰ ਪਾਹੀ[2]। ਤੁਮ ਬਿਨ ਆਸਨ ਅਚਤਿ ਸੋ ਨਾਂਹੀ'। ਸੁਨਿ ਕਰਿ ਇੰਦ੍ਰਸੈਨ ਹਰਖਾਨਾ। ਜਨੁ ਪਯਾਸੇ ਕੋ ਸੁਧਾ ਮਿਲਾਨਾ॥ ੪੧॥ ਉਠਿ ਕਰਿ ਗਮਨਯੋ ਤੂਰਨ ਸੰਗਾ। ਜਿਨ ਕੇ ਮਨ ਬਹੁ ਪ੍ਰੇਮ ਉਮੰਗਾ। ਜਹਿੰ ਰਾਜਤਿ ਬੇਦੀ ਕੁਲਟੀਕਾ। ਆਨਿ ਤਹਾਂ ਕਿਯ ਦਰਸ਼ਨ ਨੀਕਾ॥ ੪੨॥ ਪਦ ਅਰਬਿੰਦ ਬੰਦਨਾ ਕਰਿਕੈ। ਬੈਠਯੋ ਨਿਕਟਿ ਭਾਉ ਉਰਿ ਧਰਿਕੈ। ਬੋਲੇ ਕਰਤਿ ਬੇਨਤੀ ਦੋਊ। ਜਿਨ ਕ ਰਿਦੈ ਬਿਕਾਰ ਨ ਕੋਊ॥ ੪੩॥ 'ਜੇ ਕਰਿ ਤੁਮ ਹਹੁ ਗਯਾਨ ਸੰਪੂਰਨ। ਨਿਜ ਉਪਦੇਸ਼ ਦੀਜੀਏ ਤੂਰਨ। ਬਹੁਤ ਦਿਨਨ ਕੀ ਹਮ ਉਰ ਚਾਹੂ। ਕਰਹੁ ਦ੍ਵੈਤ ਸਭਿ ਉਰ ਤੇ ਦਾਹੂ॥ ੪੪॥ ਗਯਾਨਾਨੰਦ ਦਾਨ ਕੋ ਦੀਜੈ। ਹਮ ਪਰ ਸੰਤ ਕ੍ਰਿਪਾਲ ਪ੍ਰਸੀਜੈ। ਕੋਟਕ ਜਨਮ ਬਿਤੀਤੇ ਭੂਲੇ। ਨਿਜ ਸਰੂਪ ਤੇ ਭੇ ਪ੍ਰਤਿਕੂਲੇ॥ ੪੫॥ ਸੋ ਸਰੂਪ ਅਬ ਦੇਹੁ ਦਿਖਾਈ। ਜਾਂਮੈ ਕਥਹੂੰ ਨ ਆਵਨ ਜਾਈ। ਹਰਖ ਸ਼ੋਕ ਕੇ* ਦ੍ਵੰਦ ਬਿਹੀਨਾ। ਜੋ ਕਿਹ ਮਲ ਤੇ ਹ੍ਵੈ ਨ ਮਲੀਨਾ'॥ ੪੬॥ ਸੁਨਿ ਕਰਿ ਬਿਨੈ ਦੀਨ ਦੁਖਗੰਜਨ। ਬੋਲੇ ਹੋਤੁ ਭਗਤ ਭ੍ਰਮ ਭੰਜਨ[3]। 'ਗਯਾਨਾਨੰਦ ਮੈਂ ਚਹੋ ਜਿ ਮਗਨਾ[4]। ਨਿਜ ਸਰੂਪ ਕੀ ਲਿਵ ਕੋ ਲਗਨਾ॥ ੪੭॥ ਤੋ ਪ੍ਰਥਮੈ ਗੁਰ ਦਛਨਾ ਦੀਜੈ। ਪਾਛੈ ਸ਼੍ਰਵਨ ਗਯਾਨ ਕੋ ਕੀਜੈ। ਲਖਨੋ ਜਗਤ ਅਸੱਤਿ[5] ਸਭਿ ਸਾਰੋ। ਯਾਂਤੇ ਸਭਿ ਹਮ ਕੋ ਦੈ ਡਾਰੋ॥ ੪੮॥ ਸੱਤਿ ਵਿਚਾਰ ਵਿਰਾਗ ਜਿ ਆਹੀ। ਆਦਿ ਉਦਾਰ[6] ਸੁ ਗੁਨ ਜਿਸ ਮਾਂਹੀ। ਤਾਂਕੋ ਸਹਿਜ ਸੁਭਾਇਕ ਗਯਾਨਾ। ਹ੍ਵੈ ਆਵਤਿ ਹੈ, ਅਨੰਦ ਮਹਾਨਾ॥ ੪੯॥ ਜਿਨ ਮਹਿੰ ਇਹ ਗੁਨ ਪਾਯਤਿ ਨਾਂਹੀ। ਚਹੈਂ ਕਿ ਗਯਾਨ ਹੋਇ ਉਰ ਮਾਂਹੀ। ਤਿਨ ਕੋ ਕਰਨੋ ਲਖਹੁ ਅਕਾਰਥ। ਸਦਹੀ ਲੰਪਟ ਜਗਤ ਪਦਾਰਥ[7]॥ ੫੦॥ ਤਾਂਤੇ ਤੁਮਰੋ

[1]ਮੁਕਤੀ ਦਾਤਾ। [2]ਪਾਸ। [3]ਭਗਤਾਂ ਦੇ ਭਰਮ ਤੋੜਨ ਵਾਸਤੇ। [4]ਮਗਨ ਹੋਣਾ (ਅਤੇ)। [5]ਝੂਠਾ [6]ਸਤਿ,ਵਿਰਾਗ, ਉਦਾਰਤਾ ਆਦਿਕ ਗੁਣ ਜਿਸ ਵਿਚ ਹੈਨ। [7]ਉਹ ਜਗਤ ਦੇ ਪਦਾਰਥਾਂ ਵਿਚ ਲੰਪਟ ਹਨ। *ਪਾ—ਤੇ।

ਪਰਖਨ ਕਰਿਕੈ। ਬਹੁਰੋ ਦੇਂ ਉਪਦੇਸ਼ ਬਿਚਰਿਕੈ[1]।ਹੋਹੁ ਉਦਾਰ ਤੌ ਦੀਜੈ ਸਭਿ ਹੀ। ਹੈ ਹੈ ਗਯਾਨ ਪਰਾਪਤਿ ਤਬ ਹੀ'॥੫੧॥ ਕਹਿਨ ਲਗੇ'ਹਮਰਾ ਧਨ ਧਾਨਾ*। ਸਦਨ ਸਹਿਤ ਤੁਮ ਚਰਨ ਚਢਾਨਾ। ਹਮ ਨਹਿੰ ਗ੍ਰਹਨਿ ਕਰਹਿ ਅਬ ਕੋਊ। ਜੌ ਸਰਬੈਸ ਹੁਤੋ ਦਿਯ ਸੋਊ' ॥ ੫੨ ॥ ਪੁਨ ਬੋਲੇ ਸ਼੍ਰੀ ਮੁਖ ਸੁਖ ਰਾਸਾ। 'ਅਬ ਕਯਾ ਰਹਯੋ ਤੁਮਾਰੇ ਪਾਸਾ'। ਕਰਿ ਵਿਚਾਰ ਉੱਤਰ ਕਹਿ ਧੀਰਾ।'ਹਮਰੇ ਢਿਗ ਅਬ ਏਕ ਸਰੀਰਾ ॥੫੩॥ ਔਰ ਨਹੀਂ ਕੋ ਵਸਤੁ ਸਮੀਪਾ'। ਪੁਨ ਬੋਲੇ ਬੇਦੀ ਕੁਲ ਦੀਪਾ।'ਕਰਿ ਵਿਚਾਰ ਦੇਖਹੁ ਮਨ ਮਾਂਹੀ। ਇਸਥਿਰ ਸਦਾ ਸਰੀਰ ਸੁ ਨਾਂਹੀ ॥ ੫੪ ॥ ਯਾਂਤੇ ਕਰਹੁ ਸਮਰਪਨ ਏਹੀ'। ਪਾਛੇ ਸ਼੍ਰਵਨ ਗਯਾਨ ਕਰਿ ਲੇਹੀ'।ਦੋਨੋਂ ਆਇਸੁ ਮਾਨਿ ਸਧੀਰਾ[3]। ਗੁਰੁ ਪਗ ਦਿਯੋ ਸਮਰਪ[4] ਸਰੀਰਾ ॥ ੫੫ ॥ 'ਅਬ ਕਯਾ ਰਹਯੋ ਤੁਮਾਰੇ ਪਾਸੂ?।ਦੇਹੁ ਬਤਾਇ ਬਚਨ ਕਹਿ ਆਸੂ[5]'।ਸੁਨਿ ਕਰਿ ਦੋਨੋ ਬੈਨ ਅਲਾਵਾ। 'ਅਬ ਤੌ ਅੰਤਹਕਰਨ[6] ਰਹਾਵਾ ॥ ੫੬ ॥ ਯਾਂਤੇ ਦੂਜੀ ਵਸਤੁ ਨ ਕੋਈ। ਹੁਤੀ ਜੁ ਹਮ ਢਿਗ ਭਾਖੀ ਸੋਈ'। ਸ੍ਰੀ ਗੁਰੂ ਬਲੇ ਬਹੁਰ ਪ੍ਰਬੀਨਾ। 'ਯਹਿ ਭੀ ਪੰਚ ਭੱਤ ਨੈ ਕੀਨਾ ॥ ੫੭ ॥ ਜਾਂਕੋ ਕਾਰਨ ਹੋਇ ਅਸੱਤਯ। ਸੋ ਕਾਰਜ ਨਹਿ ਪਿਖਿਯਤਿ[7] ਸੱਤਯ[8]। ਤਾਂਤੇ ਅੰਤਹਿਕਰਣ ਜੁ ਥਾਰੋ[9]। ਸੋ ਅਬ ਦੇਕਰਿ ਰਿਦੈ ਬਿਸਾਰੋ ॥ ੫੮ ॥ ਪੁਨ ਤੁਮ ਗਯਾਨਾ-ਨੰਦ ਸਮਾਵਹੁ। ਸੰਸੈ ਹੋਇ ਜੁ ਹਮਹਿ ਬਤਾਵਹੁ'। ਅਸ ਪ੍ਰਕਾਰ ਜਬ ਗੁਰ ਨੈ ਬਰਨਾ। ਅੰਤਹਿਕਰਨ ਸਮਰਪਸੋ ਚਰਨਾ ॥ ੫੯ ॥ ਜਬ ਧਨ ਤਨ ਮਨ ਦੀਨ ਚਢਾਈ। ਨਾਨਕ ਜੀ ਤਬ ਗਿਰਾ ਅਲਾਈ। 'ਜੋ ਸੰਸਾ ਅਬ ਤੁਮ ਉਰ ਮਾਂਹੀ। ਕਹਹੁ ਲੇਉ ਉਤਰ ਸਭਿ ਤਾਂਹੀ' ॥ ੬੦ ॥ ਤਬ ਸੰਕਲਪ ਉਠਾਵਾ ਦੋਊ ।–ਜੋ ਸੰਸੈ ਹੁਇ ਭਾਖਹਿ ਸੋਊ–। ਗੁਰੂ ਭਨੈ ।–ਸੰਕਲਪਹਿ–ਜੋਊ। ਮਨ ਕੋ ਧਰਮ ਜਾਨਿਯੇ ਸੋਊ ॥ ੬੧ ॥ ਮਨ ਤੋ

---

[1]ਵਿਚਾਰ ਕਰਕੇ। [2]ਭੇਟਾ ਇਹ ਬੀ। [3]ਧੀਰਜ ਨਾਲ। [4]ਭੇਟ ਕਰ ਦਿੱਤਾ। [5]ਵੇਤੀ। [6]ਮੁਰਾਦ ਹੈ ਮਨ, ਬੁਧਿ, ਚਿਤ, ਅੰਹੰ। [7]ਦਿਖੀਂਦਾ। [8]ਸੱਚਾ। [9]ਤੁਹਾਡਾ ਹੈ।

*ਧਨ ਮਾਲ। ਧਨ ਧਾਨ, ਵੈਦਕ ਸਮੇਂ ਦਾ ਮੁਹਾਵਰਾ ਹੈ। ਜਦੋਂ ਹਿੰਦ ਵਿਚ ਵੜਕੇ ਆਏ ਸਨ ਤਾਂ ਪਹਿਲਾਂ ਧਨ–ਗਊਆਂ ਸਨ, ਕਿਉਂਕਿ ਓਹ ਗੁਆਲੇ ਸਨ, ਫੇਰ ਖੇਤੀ ਟੁਰੀ ਤਾਂ ਧਨ ਹੋ ਗਿਆ–ਧਾਨ=ਬੋਨਾ ਯਾ ਚਾਵਲ। ਇਹ ਮੁਹਾਵਰਾ ਧਨ ਧਾਨ ਤਦੋਂ ਦਾ ਹੈ।

ਹਮਹਿੰ ਸਮਰਪਨ ਕੀਨੋ। ਨਿਜ ਕਾਰਜ ਹਿਤ ਕਿਉਂ ਪੁਨ ਲੀਨੋ।ਗੁਰੂ ਕੋ ਛੋਟ ਦੇਯ ਵਥੁ[1]ਜੋ ਜਨ। ਪੁਨ ਤਿਹ ਸੰਗ ਨ ਕਛੂ ਪਰੋਜਨ*॥੬੨॥ਨਹਿੰ ਸੰਕਲਪ ਉਠਾਵਹੁ ਕੋਊ'।–ਨਿਸ਼ਚੇ–ਕਰਨ ਲਗੇ ਪੁਨ ਦੋਊ।–ਯਹ ਤੋ ਸੱਤਿ ਬਚਨ ਸੁਖਕਰ ਕੋ[2]। ਮਨ ਹਮ ਕੀਨ ਸਮਰਪਨ ਗੁਰ ਕੋ–॥੬੩॥ ਲਖਿ ਤਿਨ ਉਰ ਕੀ ਪੰਕਜ ਨੈਨਾ। ਸ਼੍ਰੀ ਮੁਖ ਤੇ ਇਵ ਉਚਰੇ ਬੈਨਾ। 'ਅਬ ਤੁਮ–ਨਿਸ਼ਚਾ–ਧਾਰਤਿ ਜੋਊ।ਯਹ ਤੋ ਧਰਮ ਬੁਧਿ ਕੋ ਹੋਊ ॥੬੪॥ ਸੋ ਦੀਨੀ ਗੁਰ ਦੱਛਨ ਮਾਂਹੀ। ਅਬ ਤੁੰਮ ਧਰਮ ਗਹਹੁ ਤਿਹ[3]†ਕਾਹੀ[4]?'। ਸੁਨਿ ਇਵ ਦੋਨੋ–ਚਿਤਵਨ–ਲਾਗੇ। ਜਿਨ ਕੇ ਵਡੇ ਭਾਗ ਜਗ ਜਾਗੇ ॥ ੬੫ ॥ ਪੁਨਿ ਗੁਰ ਕਹੈਂ 'ਜੁ–ਚਿਤਵਨ–ਧਾਰੀ। ਯਹੀ ਧਰਮ ਹੈ ਚਿੱਤ ਮਝਾਰੀ। ਸੋ ਭੀ ਹਮ ਕੋ ਤੁਮਨੈ ਦੀਨੋ। ਕਿਉਂ ਅਬ ਉਰ ਮੈਂ ਚਿਤਵਨ ਕੀਨੋ?' ॥੬੬॥ ਬਹੁਰਿ ਵਿਚਾਰਤਿ–ਹਉਂਮੈ–ਦੋਊ ।–ਮਨ, ਬੁਧਿ, ਚਿਤ, ਅਰਪੇ ਹਮ ਸੋਊ–। ਭਨਤਿ ਗੁਰੂ '–ਹਉਮੈਂ–ਤੁਮ ਕੀਨੀ। ਸੋ ਤੋ ਹਮ ਕੋ ਪ੍ਰਥ ਦੀਨੀ ॥੬੭॥ ਅੰਤਹਿਕਰਣ ਸਰੂਪ ਸੁ ਚਾਰੋ। ਸੋ ਦੇ ਡਾਰੇ, ਰਿਦੈ ਬਿਸਾਰੋ। ਇਨਤੇ ਪਰੇ ਜੁ ਹੈ ਸੰਦੇਹੂ।ਕਹੁ ਹਮ‡ ਸੋ ਉੱਤਰ ਅਬ ਲੇਹੂ'॥੬੮॥ ਇਸ ਪ੍ਰਕਾਰ ਕੇ ਸੁਨਿ ਕਰਿ ਬੈਨਾ। ਕਰਹਿ ਵਿਚਾਰ ਜੁ ਇੰਦ੍ਰਹਿ ਸੈਨਾ। ਬੈਠੇ ਤਬਹੀ ਲਗੀ ਸਮਾਧਾ। ਪਿਖਯੋ–ਆਤਮਾ ਰੂਪ–ਅਬਾਧਾ[5] ॥੬੯॥ ਇਸ ਬਿਧਿ ਦੇ ਤਿਨ ਕੋ ਉਪਦੇਸ਼ਾ। ਬੋਲੇ ਬਹੁਰ ਬਚਨ ਜਗਤੇਸ਼ਾ।'ਅਬ ਇਹ ਕੀਜੈ ਖਾਨ ਅਹਾਰਾ'। ਮੈਂ[6] ਆਇਸੁ ਕੋ ਪਾਇ ਵ੍ਰਤਾਰਾ ॥ ੭੦ ॥ ਸ਼੍ਰੀ ਗੁਰੂ ਤਬ ਨਿਜ ਕਰ ਮਹਿੰ ਲੀਨੋ।ਭਗਤ ਜਾਨਿਨਿਜ ਅਚਵਨ ਕੀਨੋ। ਨੀਕੋ ਸੰਤ ਹੋਇ ਜਿਹ ਥਾਈਂ।ਤਿਹਠਾਂ ਪ੍ਰਭੁ ਜੀ ਭੋਜਨ ਖਾਈਂ॥੭੧॥ਨਾਭੁਰ ਪੌਨ ਅਹਾਰੀ[7] ਰਹਿਹੀਂ। ਜੋ ਕਿੰਕਰ ਕੇ ਕਲਮਲ ਦਹਿਹੀਂ।ਅਚਵਯੋ ਅਰਧ ਅਸਨ ਗੁਰੂ ਜਬਹੀ। ਪੁਨ ਝੰਡੇ ਕੋ ਦੀਨੋ ਤਬਹੀ॥੭੨॥ਦੋਹਰਾ॥ਹਿਤ ਕਰਿ ਕੀਨੋ ਖਾਨ ਤਿਨ ਖੁਲ੍ਹ ਗੇ ਬਿਕਟ[8]ਕਪਾਟ। ਭਰਮ ਮੋਹ ਕੋ ਨਸ਼ਟ ਕਿਯ ਦ੍ਵੈਤਹਿ[9] ਸਾਂਕਰ[10] ਕਾਟ[11] ॥ ੭੩ ॥ ਚੌਪਈ ॥ ਟਿਕ ਗੀ ਬ੍ਰਿੱਤਿ, ਸਮਾਧਿ ਲਗਾਈ। ਭਯੋ ਬਿਦੇਹਿ ਨ ਸੁਧ ਤਨ ਕਾਈ।ਦੋਨੋਂ ਬੈਠੇ ਹੋਇ ਅਡੋਲਾ।

---

[1]ਵਸਤੁ । [2]ਸੁਖਦਾਤੇ ਦਾ । [3]ਉਸਦਾ । [4]ਕੀਕੂੰ । [5]ਅਪਾਰ, ਅਵਿਛਿੰਨ (ਅ, ਅਵਿਨਾਸ਼ੀ। [6]ਛਾਵ ਬਾਲੇ ਨੇ । [7]ਪੌਣ ਛਕਣ ਵਾਲੇ । [8]ਕਠਨ । [9]ਦ੍ਵੈਤ ਦੇ । [10]ਸੰਗਲ । [11]ਕੱਟੇ ਗਏ।

*ਪਾ:–ਪ੍ਰਯੋਜਨ। †ਪਾ:–ਗਹਹੁ ਕਹਿ। ‡ਪਾ:–ਭੁਮ, ਸੋ।

ਸੁਖ ਆਤਮ ਕੋ ਪਾਇ ਅਮੋਲਾ ॥੭੪॥ ਤੀਨ ਪਹਿਰ ਬੀਤੇ ਇਸ ਭਾਂਤੀ। ਰਹਿਗੀ ਇਕ ਜਾਮ ਜਬ ਰਾਤੀ। ਉਠਿ ਕਰਿ ਕੀਨੋ ਗੁਰੂ ਇਸ਼ਨਾਨਾ। ਬਹੁਰੋ ਸ਼੍ਰੀ ਸੂਰਜ ਪ੍ਰਗਟਾਨਾ ॥੭੫॥ ਤਿਨਹਿੰ ਬੁਲਾਇ ਸਮਾਧਿ ਛੁਟਾਈ। ਮ੍ਰਿਦੁਲ ਗਿਰਾ ਬੋਲੇ ਜਗ ਸਾਈਂ। 'ਇੰਦ੍ਰਸੈਨ ਮੰਜੀ ਅਬ ਲੀਜੈ। ਪੁਰਿ ਕੋ ਗੁਰੂ ਹ੍ਵੈ ਰਹਨਿ ਕਰੀਜੈ'॥੭੬॥ ਹਾਥ ਬੰਦਿ ਦ੍ਵੈ ਬਿਨੈ ਬਖਾਨੀ।'ਭੋ ਕਰਤਾਰ ਰੂਪ ਗੁਨਖਾਨੀ!। ਅਬ ਮੁਝ ਰਹੀ ਨ ਲਾਲਸ ਐਸੀ।ਆਇਸੁ ਆਪ ਕਰਤਿ ਹੌ ਜੈਸੀ ॥੭੭॥ ਤੀਨ ਕਾਲ ਜਗ ਜਾਨੋ ਨਾਂਹੀ[1] ।ਜਿਉਂ ਸਯਾਮਤਾ ਕੱਜਲ ਮਾਂਹੀ[2]।ਸਰਬ ਮਈ ਪਰਮਾਤਮ ਏਕਾ।ਪਾਵਾ ਤੁਮ ਤੇ ਐਸ ਬਿਬੇਕਾ[3]॥੭੮॥ ਨਿਸ਼ਚਾ ਦ੍ਰਿੜ ਜਨ ਤਿਨਹਿੰ ਲਖਾਯਾ[4] । ਮੰਜੀ ਪਰ ਝੰਡਾ ਬੈਠਾਯਾ।ਸਰਬ ਦੇਸ਼ ਕੋ ਸਤਿਗੁਰੂ ਕਰਿਕੈ। ਪੁਰਿ ਕੋ ਪਠਾ ਰਜਾਇ ਉਚਰਿਕੈ ॥ ੭੯ ॥ ਭਈ ਪ੍ਰਗਟਿ ਸਭਿ ਨਗਰ ਮਝਾਰੂ।ਮਨੁਜ ਪਰਸਪਰ ਕਰਤਿ ਉਚਾਰੂ।'ਹੋਈ ਸੁਧਰਸੈਨ ਸੁਧ ਐਸੇ। ਤਪਾ ਸਾਧ ਕੋ[5] ਬਾਹਰ ਬੈਸੇ[6]॥ ੮੦ ॥ ਝੰਡੇ ਕੋ ਸਤਿਗੁਰੂ ਬਨਾਯਾ[7] । ਸੁਨਿ ਨਰੇਸ਼ ਨਰ ਏਕ ਪਠਾਯਾ । ਝੰਡਾ ਇੰਦ੍ਰਸੈਨ ਤਿੰਹ ਕਾਲਾ । ਬੈਠੇ ਦਰਸਹਿੰ ਦੀਨਦਯਾਲਾ ॥ ੮੧ ॥ ਮਾਨਵ ਆਵਤਿ ਵਾਕ ਅਲਾਵਾ।'ਕੌਨ ਤਪਾ ਤੁਮ ਵਿਖੈ ਕਹਾਵਾ' ?। ਨਾਮ ਅਹੈ ਸ਼੍ਰੀ ਨਾਨਕ ਜਾਂਕੋ । ਨ੍ਰਿਪਤ ਬੁਲਾਵਤਿ ਹੈ ਅਬ ਤਾਂਕੋ' ॥੮੨॥ ਇੰਦ੍ਰਸੈਨ ਬੋਲਯੋ ਤਿਹ ਸਾਥਾ । 'ਮੈਂ ਅਬ ਚਲੋਂ ਨਿਕਟਿ ਨਰ ਨਾਥਾ । ਤਿਹ ਕੋ ਸਭਿ ਬਿਧਿ ਕਹਿ ਸਮਝਾਊਂ।ਬਹੁਰੋ ਆਪ ਪਾਸ ਚਲਿ ਆਊਂ" ॥੮੩॥ ਸ਼੍ਰੀ ਗੁਰ ਭਨੈ 'ਉਠਯੋ ਤੈਂ ਕੈਸੇ। ਰਹਹੁ ਨਚਿੰਤ ਇਹਾਂ ਢਿਗ ਬੈਸੇ' । ਇੰਦ੍ਰਸੈਨ ਤਬ ਬਚਨ ਉਚਾਰਾ'ਹੇ ਪ੍ਰਭੁ ਸੁਨਹੁ ਮੁਕੰਦ ਉਦਾਰਾ'॥੮੪॥ਭੂਪਤਿ ਮਾਤੁਲ ਲਾਗਤਿ ਹਮਰਾ।ਭੇਦ ਨ ਜਾਨ ਸਕਹਿ ਸੋ ਤੁਮਰਾ। ਆਇਸੁ ਦੀਜੈ ਤਿਹ ਸਮਝਾਊਂ। ਜਯੋਂ ਹ੍ਵੈ ਭਲਾ ਸੁ ਰੀਤਿ ਬਤਾਊਂ'॥੮੫॥ ਦੋਹਰਾ ॥ ਲੈ ਰਜਾਇ ਨ੍ਰਿਪ ਢਿਗ ਗਯੋ ਮਿਲਿ ਅਸ ਬਚਨ ਉਚਾਰ। 'ਸ਼ਰਨ ਗਹਉ ਤਿਹ ਸੰਤ ਕੀ ਲਖਿ ਸਰੂਪ ਕਰਤਾਰ ॥ ੮੬ ॥ ਚੌਪਈ ॥ ਊਂਨੇ ਭਰੇ ਭਰੇ ਕਰਿ ਊਨੇ । ਉਜਰ[8] ਬਸਾਇ, ਬਸੇ ਕਰਿ ਸ਼ੂਨੇ[9]। ਲਘੁ ਤੇ ਬਡ, ਬਡ ਤੇ ਲਘੁ ਛਿਨ ਮੈਂ । ਅਸ

---

[1]ਮੈਂ ਹੁਣ ਜਗਤ ਨੂੰ ਤਿੰਨ ਕਾਲ ਅਨਹੋਇਆ ਜਾਣਦਾ ਹਾਂ। [2]ਕਜਲ ਵਿਚ ਕਾਲੋਂ ਵਾਂਙੂ ਸਾਰੇ ਇਕ ਪਰਮਾਤਮਾ। [3]ਗਯਾਨ। [4]ਜਣਾਇਆ । [5]ਕੋਈ । [6]ਬੈਠੇ । [7]ਕਹਾਂਵਦਾ ਹੈ। [8]ਉਜੜੇ। [9]ਖਾਲੀ।

ਸਮਰਥ ਸਮਝਹੁ ਨ੍ਰਿਪ ! ਮਨ ਮੈਂ'॥ ੯੭॥ ਭੂਪ[1] ਕਹੈ 'ਜਿਹ ਬਿਧਿ ਤੁਮ ਕਹਿਹੋ। ਤਿਹ ਬਿਧਿ ਜਾਇ ਸ਼ਰਨ ਮੈਂ ਗਹਿਹੌਂ।ਜਿਹ ਕੀ ਮਹਿਮਾ ਸੁਨਿ-ਯਤਿ ਭਾਰੀ। ਦਰਸ ਕਰਨ ਅਭਿਲਾਖ ਹਮਾਰੀ' ॥੯੮॥ ਇੰਦ੍ਰਸੈਨ ਕਹਿ 'ਭੇਟਾ ਲੀਜੈ। ਅਪਨਾ ਆਪ ਨਿਵਾਰਨ ਕੀਜੈ। ਸ਼ੁਭ ਫਲ ਮਧੁਰ ਅਸਨ ਧਰਿ ਆਗੇ। ਕਰਹੁ ਡੰਡੌਤ ਚਰਨ ਜੁਗ ਲਾਗੇ'॥੯੯॥ ਮਾਨੀ ਸੀਖ[2] ਸੁਸਾ ਕੇ ਸੁਤ ਕੀ[3]। ਲਖੀ ਰਿਦੈ–ਭਾਖਤਿ ਮਮ ਹਿਤ ਕੀ–। ਸੁਨਿ ਭੇਟਾ ਲੇਕਰਿ ਸੋ ਆਵਾ। ਇੰਦ੍ਰਸੈਨ ਜਿਹ ਸੰਗਿ ਸੁਹਾਵਾ ॥ ੯੦ ॥ ਦੋਹਰਾ ॥ ਪਗ ਨੰਗੇ ਮਨ ਦੀਨ ਹ੍ਵੈ ਪ੍ਰੇਮ ਸੰਗ ਤਿਹ ਆਨਿ। ਕਰ ਬੰਦੇ ਬੰਦਨ ਕਰੀ ਧਰ ਪਰ ਦੰਡ ਸਮਾਨ[4] ॥ ੯੧ ॥ ਚੌਪਈ ॥ ਕਰਿ ਅਸ਼ਟਾਂਗ[5] ਚਰਨ ਅਨੁ-ਰਾਗਾ[6]। ਪਰਯੋ ਰਹਯੋ ਉਠਤਿ ਨ ਵਡਭਾਗਾ।ਪਿਖਿ ਗੁਰੂ ਦਈ ਪੀਠ*ਪਰ ਥਾਪੀ। 'ਉਠਹੁ ਭੂਪ ਅਤਿ ਭਾ ਪਰਤਾਪੀ ॥ ੯੨ ॥ ਨ੍ਰਿਪਤਿ, ਸਤਾਰਹਿੰ ਤੋਹਿ ਸਮੀਪਾ। ਸਭਿ ਕੈ ਭਯੋ ਤੁਹੀ ਅਵਨੀਪਾ[7]। ਆਨਿ ਕਰਹਿੰਗੇ ਤਵ ਪਦ ਬੰਦਨ। ਜੇ ਨ ਆਇੰ ਚਢਿ ਕਰਹੁ ਨਿਕੰਦਨ†' ॥ ੯੩ ॥ ਪ੍ਰੇਮ ਅਧਿਕ ਜਬ ਤਿਹਕਾ ਦੇਖਾ। ਦੀਨੋ ਥਰ 'ਹ੍ਵੈ ਰਾਜ ਬਿਸ਼ੇਖਾ'। ਸੁਧਰਸੈਨ ਸੁਨਿ ਕਰਿ ਹਰਖਾਨਾ। ਸ਼੍ਰੀ ਕਰਤਾਰ ਸਮਾਨ ਪਛਾਨਾ ॥ ੯੪ ॥ ਦੋਹਰਾ ॥ ਥਿਨੈ ਕਰੀ ਕਰ ਬੰਦਿਕੈ ਲੇਯ ਚਲਾ ਨਿਜ ਧਾਮ। ਏਕ ਮਾਸ ਤਿਹਠਾਂ ਰਹੇ ਪੂਰਨ ਕਿੰਕਰ ਕਾਮ[8] ॥ ੯੫ ॥ ਚੌਪਈ ॥ ਸ਼੍ਰੀ ਗੁਰ ਭਨੈਂ 'ਨਰੇਸ਼ ! ਸੁਨੀਜੈ।ਝੰਡੇ ਕੀ ਸਮਤਾ ਨਹਿੰ ਕੀਜੈ।ਜੇਕਰਿ ਅਪਨ ਭਲਾ ਤੁਮ ਚਹਿਈ। ਸਦਾ ਨਮਯੋ[9] ਆਗੇ ਤਿਹ ਰਹਿਈ' ॥੯੬॥ ਸਰਬ ਦੇਸ਼ ਸਿੱਖੀ ਪ੍ਰਗਟਾਏ। ਝੰਡੇ ਅੱਗ੍ਰਜ[10] ਦਏ ਨਿਵਾਏ। ਸਿਮਰਨ ਨਾਮ ਦਾਨ ਇਸ਼ਨਾਨਾ। ਕਰਹਿ ਮਨੁਜ ਨਿਜ ਭਲਾ ਪਛਾਨਾ ॥ ੯੭ ॥ ਬਹੁਰ ਚਲਨ ਕੀ ਬਾਤ ਚਲਾਈ। ਸੁਨਤਿ ਨ੍ਰਿਪਤ ਨੇ ਗਿਰਾ ਅਲਾਈ। 'ਗਜ ਬਾਜੀ[11] ਸਭਿ

---

[1]ਰਾਜਾ । [2]ਸਿੱਖਯਾ । [3]ਭੈਣ ਦੇ ਪੁੱਤ੍ਰ ਦੀ। [4]ਡੰਡੇ ਵਾਂਙੂ ਪੈਕੇ। [5]ਲੰਮੇ ਪੈਕੇ ਨਮਸਕਾਰ । [6]ਪ੍ਰੇਮ ਵਿਚ । [7]ਰਾਜਾ । [8]ਦਾਸਾਂ ਦੇ ਕੰਮ ਪੂਰਨ ਵਾਲੇ। [9]ਨਿਵਿਆਂ । [10]ਅੱਗੇ । [11]ਘੋੜੇ । *ਪਾ:–ਕੰਠ।

†ਇਸ ਪ੍ਰਕਾਰ ਦੇ ਵਾਕ ਗੁਰ ਨਾਨਕ ਦੇਵ ਜੀ ਦੀ ਬਾਣੀ ਸਿੱਧ ਕਰਦੀ ਹੈ ਕਿ ਉਨ੍ਹਾਂ ਦੇ ਮੂੰਹੋਂ ਨਿਕਲਨੇ ਉਪਰੰਤ ਹਨ। ਭਾਈ ਬਾਲੇ ਵਾਲੀ ਜਨਮ ਸਾਖੀ ਵਿਚ ਭੀ ਇਹ ਵਾਕ ਨਹੀਂ ਹਨ।

ਰਾਜ ਸਮਾਜਾ। ਨਿਜ ਕਰ ਝੰਡੇ ਕੋ ਦਿਹੁ ਆਜਾ ॥ ੯੮ ॥ ਮੋਕੋ ਲੇਹੁ ਆਪਨੇ ਸਾਥ।ਰਹਿ ਨ ਸਕੋਂ ਤੁਮ ਬਿਨਜਗਨਾਥਾ।ਮੀਨ ਨੀਰ ਗਤਿ ਸ਼੍ਰੀ ਪਗ* ਸੇਗਾ[1]। ਅਸ[2] ਕਹਿਤਯੋ ਉਰ ਪ੍ਰੇਮ ਉਮੰਗਾ[3] ॥ ੯੯ ॥ ਪੁਲਕਾਵਲ ਤਨ ਗਦਗਦ ਬਾਨੀ। ਤਿਹ ਛਿਨ ਨ੍ਰਿਪ ਕੀ ਗਤਿ ਬਿਕੁਲਾਨੀ। ਦੇਖਿ ਪ੍ਰੀਤਿ ਅਸ ਉਰ ਕੀ ਸਾਚੀ। ਸ਼੍ਰੀ ਨਾਨਕ ਜੀ ਗਿਰਾ ਉਬਾਚੀ[4] ॥ ੧੦੦ ॥ 'ਧਰਹੁ ਧਯਾਨ ਨਿਤ ਉਰ ਅਵਨੀਪਾ। ਮੈਂ ਹੌਂ ਤੁਮਰੇ ਸਦਾ ਸਮੀਪਾ । ਸੁਚ ਸੋਂ ਪੰਚਾਮ੍ਰਿਤ ਕਰਿਵਾਵਹੁ । ਟਕਾ ਰਾਖਿ ਅਰਦਾਸ ਅਲਾਵਹੁ॥੧੦੧॥ਦੋਹਰਾ॥ ਹਾਜਰ ਹੋਵੌਂ ਆਨਿ ਤਬ ਕਰੌਂ ਕਾਮਨਾ[5] ਪੂਰ[6]। ਅਸ ਕਹਿ ਬਹੁ ਧੀਰਜ ਦਯੋ ਭੂਪਤਿ ਕੋ ਜਗਮੂਰ[7] ॥ ੧੦੨ ॥ ਸਰਬ ਨਗਰ ਕੇ ਨਰ ਮਿਲੇ ਝੰਡੇ ਆਦਿ ਜਿ ਆਨ। ਤਿਨ ਕੋ ਧੀਰਜ ਦੇ ਗੁਰੂ ਪੁਨ ਕੀਨੋ ਪ੍ਰਸਥਾਨ ॥ ੧੦੩ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸੁਧਰਸੈਨ ਝੰਡੇ ਬਾਢੀ ਕੋ' ਪ੍ਰਸੰਗ ਬਰਨਨੰ ਨਾਮ ਤੀਨ ਪੰਚਾਸਮੋਂ ਅਧਯਾਯ ॥ ੫੩ ॥

੫੪. [ਗੁਰ ਚਰਨ ਮੰਗਲ। ਮਧੁਰਬੈਨ, ਦੋਵਲੂਤ ਰਾਖਸ਼]

ਦੋਹਰਾ ॥ ਸ਼ਾਰਦੂਲ ਸ਼੍ਰੀ ਗੁਰੂ ਚਰਨ ਸ਼ਰਨ ਪਰਯੋ ਮੈਂ ਧਾਇ।
ਜੰਬੁਕ ਜਮ ਬਪੁਰਾ ਨਿਬਲ ਤਾਂਕੋ ਕਹਾਂ ਬਸਾਇ ॥ ੧ ॥

{ ਸ਼ਾਰਦੂਲ=ਸ਼ੇਰ [ਸੰਸ:, ਸ਼ਾਰਦੂਲ]। ਜੰਬੁਕ=ਗਿਦੜ [ਸੰਸ:, ਜਮਬੁਕ]। }
{ ਬਪੁਰਾ=ਵਿਚਾਰਾ, ਗ਼ਰੀਬ। ਬਸਾਇ=ਵਸਹੈ, ਵਸ ਚਲੇ, ਪੇਸ਼ ਜਾਵੇ। }

ਅਰਥ–ਸ਼੍ਰੀ ਗੁਰੂ ਜੀ ਦੇ ਚਰਨ ਸ਼ੇਰ (ਸਮਾਨ ਹਨ), ਮੈਂ ਦੌੜ ਕੇ ਉਨ੍ਹਾਂ ਦੀ ਸ਼ਰਨ ਜਾ ਪਿਆ ਹਾਂ, (ਹੁਣ ਭਲਾ) ਜਮ ਦਾ, (ਜੋ) ਨਿਰਬਲ ਤੇ ਬਪੁੜਾ ਗਿਦੜ ਹੈ, ਕੀ ਵਸ ਚੱਲੇ।

ਸ਼੍ਰੀ ਬਾਲਾ ਸੰਧੁਰੁ ਵਾਚ ॥ਚੌਪਈ॥ਸੁਨਹੁ ਕਥਾ ਸ਼੍ਰੀ ਅੰਗਦ ਰੂਰੀ। ਸਰਬ ਕਾਮਨਾ ਕਰਹਿ ਜੁ ਪੂਰੀ। ਸੁਧਰਸੈਨ ਕੇ ਦੇ ਉਰਧੀਰਾ[1]। ਗਮਨੇ ਆਗੇ ਗੁਨੀ ਗਹੀਰਾ॥੨॥ਚਲੇ ਜਾਹਿੰ ਸਾਗਰ ਪੈ ਐਸੇ।ਥਿਨਾਂ ਪੰਕਧਰਨੀ ਪਰ ਜੈਸੇ।ਭਨਤਿ ਜਾਤਿ ਸ਼੍ਰੀ ਮੁਖ ਤੇ ਬਚਨਾ। ਹਾਸ ਕਰਨ ਕੀ ਜਿਨ ਮਹਿੰ ਰਚਨਾ ॥੩॥ ਟਾਪੂ ਆਵਾ ਏਕ ਅਗਾਰੀ। ਗਮਨ ਕੀਨ ਪੁਨ ਤਾਂਹਿ ਮਝਾਰੀ। ਦੋਇ ਕੋਸ ਤੇ ਪੁਰਿ ਇਕ ਦੇਖਾ। ਅਤਿ ਸੁੰਦਰ ਜਿਹ ਦੁਰਗ[2] ਬਿਸ਼ੇਖਾ ॥

---

[1](ਆਪ ਦੇ) ਚਰਨਾਂ ਨਾਲ ਮੱਛੀ ਪਾਣੀ ਵਾਲੀ ਹਾਲਤ ਹੈ। [2]ਐਸੇ। [3]ਉਛਲਿਆ। [4]ਕਹੀ। [5]ਇੱਛਾ। [6]ਭਾਵ ਗੁਰੂ ਜੀ ਨੇ। [7]ਧੀਰਜ। [1]ਫਸੀਲ"।

*ਪਾ:–ਮੀਨ ਨੀਰ ਸੰਗਤ ਪਗ।

੪॥ ਤਿਹਠਾਂ ਬੈਸਿ ਗਏ ਗਤਿਦਾਨਾ।ਨਿਕਟ ਨਗਰ ਨਹਿੰ ਕੀਨ ਪਯਾਨਾ। ਤੀਨ ਦਿਵਸ ਬੀਤੇ ਉਦਿਆਨਾ[1]। ਤਬ ਮਰਦਾਨੇ ਬਚਨ ਬਖਾਨਾ ॥੫॥ 'ਆਇਸੁ ਦੇਹੁ ਨਗਰ ਮਹਿੰ ਜਾਵੌਂ। ਤਿਹ ਬਿਲੋਕਿ ਮੈਂ ਭੂਰਣ ਆਵੌਂ[2]। ਬੋਲਤਿ ਭੇ ਸ਼੍ਰੀ ਮੁਖ-ਬਿਗਸਾਨੇ। 'ਛੁਧਾ ਲਗੀ ਹੁਇ ਹੈ ਮਰਦਾਨੇ' ॥੬॥ ਦੋਹਰਾ॥'ਤੁਮਕੋ ਭੂਖ ਨ ਬਯਾਪਈ,ਤਿਖਾ ਸੰਤਾਇ[3]ਨ ਕੋਇ।ਮੋਕੋ ਆਤੁਰ[4] ਅਤਿ ਕਰੈ ਕਿਉਂ ਨਿਬਾਹਿ ਹਮ ਹੋਇ* ॥ ੭ ॥ ਚੌਪਈ ॥ ਫਿਰੋਂ ਸੰਗ ਤੁਮਰੇ ਹਠ ਕਰਿਕੈ।ਅਚੌਂ ਅਸਨ ਅਬ ਨਗਰ ਨਿਹਰਿਕੈ[5]'।ਸ਼੍ਰੀ ਗੁਰ ਭਨੈਂ 'ਧਰਹੁ ਸੰਤੋਖੰ। ਸ਼੍ਰੀ ਕਰਤਾਰ ਕਰੈ ਭਵ ਪੋਖੰ ॥ ੮ ॥ਜਤਨ ਕਰਨ ਹਿਤ ਮਨ ਨ ਭੁਲਾਵਹੁ। ਪਰਾਲਬਧ ਬੈਠੇ ਹੀ ਪਾਵਹੁ'। ਬੂਝਨ ਲਗਾ ਬਹੁਰ ਮਰਦਾਨਾ। 'ਕਯਾ ਇਹ ਪੁਰਿ ਕੋ ਨਾਮ?ਸੁਜਾਨਾ!'॥੯॥ ਸੁਨਿ ਸ਼੍ਰੀ ਗੁਰੁਨੈ ਦੀਨ ਬਤਾਈ। 'ਨਾਮ ਬ੍ਰਹਮ ਪੁਰ†ਇਸਹਿ ਅਲਾਈ[6]। ਜਾਨਹੁ ਬ੍ਰਹਮਣ ਭੂਪਤਿ[7]ਨਗਰਾ[8]।ਕਰਤਿ ਰਾਜ ਇਹ ਟਾਪੂ ਸਗਰਾ[9]'॥੧੦॥ਕਹਿਤਿ ਪਰਸਪਰ ਅਸਬਿਧਿ ਬੈਨਾ ।ਜੇ ਨਿਜ ਕਿੰਕਰ ਕੋ ਗਤਿ ਦੈਨਾ।ਤਿਹ ਛਿਨ ਬ੍ਰਿੰਦ ਮਿਰਗ ਲਘੁ[10] ਆਏ। ਚਕਿਤ[11] ਬਿਲੋਕਤਿ[12] ਸ਼ੂੰਨ[13]† ਉਠਾਏ ॥ ੧੧ ॥ ਭੈ ਕਰਿ ਭਾਗੇ ਜਾਹਿੰ ਅਗਾਰੇ। ਆਵਤਿ ਸ਼ੂਕਰ[14]ਬਹੁਰ ਨਿਹਾਰੇ।ਬਦਨ[15] ਰਦਨ[16]ਛਬਿ ਅਸ ਤਿਹ ਠੌਰੇ। ਜਨੁ ਸ਼ਸਿ ਗਹੇ ਰਾਹੁ ਬਹੁ ਦੌਰੇ[17]॥੧੨॥ ਆਏ ਤਿਨ ਕੇ ਸ੍ਵਾਨ ਪਿਛਾਰੀ। ਗਹਨ ਹੇਤ[18] ਦੌਰੇ ਬਲਧਾਰੀ । ਲਏ ਬਾਵਰਾਂ[19] ਪੁਨ[20] ਨਰ ਆਏ। ਬਹਿਰੀ,ਬਾਜ, ਸੀਚਾਨ[21] ਉਡਾਏ ॥੧੩॥

---

[1]ਜੰਗਲ (ਵਿਚ)। [2]ਸਤਾਉਂਦੀ। [3]ਦੁਖੀ। [4]ਦੇਖਕੇ। [5]ਕਹਿੰਦੇ ਹਨ। [6]ਰਾਜਾ। [7]ਸ਼ਹਿਰ ਦਾ। [8]ਛੋਟੇ। [9]ਹੈਰਾਨੀ ਨਾਲ। [10]ਦੇਖਦੇ। [11]ਕੰਨ। [12]ਸੂਰ। [13]ਮੁੱਖ। [14]ਦੰਦ। [15]ਸੂਰ ਦੌੜੇ ਜਾ ਰਹੇ ਹੈਨ ਉਨ੍ਹਾਂ ਦੇ ਦੰਦ ਚਿੱਟੇ ਹੈਨ ਤੇ ਮੂੰਹ ਕਾਲੇ ਹੈਨ ਇਹ ਛਬੀ ਮਾਨੋਂ ਐਸੀ ਹੈ ਕਿ ਚੰਦਰਮਾਂ ਨੂੰ ਰਾਹੂ ਫੜਕੇ ਦੌੜੇ ਜਾ ਰਹੇ ਹਨ। [16]ਫੜਨ ਵਾਸਤੇ। [17]ਜਾਲ। [18]ਫਿਰ। [19]ਬਹਰੀ, ਬਾਜ, ਸੀਚਾਨ, ਤ੍ਰੈ ਬਾਜ਼ ਦੀ ਕਿਸਮ ਦੇ ਸ਼ਿਕਾਰੀ ਪੰਛੀ ਹਨ।

*ਪਾ:—ਮੋਕੋ ਤੇ ਆਤੁਰ ਕਰੇ ਕਿਉਂ ਨਿਬਾਹ ਅਬ ਹੋਇ।

†ਇਨ੍ਹਾਂ ਅਧਜਾਵਾਂ ਵਿਚੋਂ ਜਾਪਦਾ ਹੈ ਕਿ ਆਸਾਮ ਦੇਸ਼ ਦਾ ਸੈਲਾ ਹੋ ਰਿਹਾ ਹੈ। ਬ੍ਰਹਮਕੁੰਡ ਨਾਮੇ ਇਕ ਜਗ੍ਹਾ 'ਡਿਬਰੂ ਗੜ੍ਹ' ਤੋਂ ਪੂਰਬੋਤ੍ਰ ਵੱਲ ਹੈ, ਹੋ ਸਕਦਾ ਹੈ ਕਿ ਉਸ ਤੋਂ ਮੁਰਾਦ ਹੋਵੇ, ਯਾ 'ਬ੍ਰਹਮਣ ਬੋਰੀਆ' ਤੋਂ ਮੁਰਾਦ ਹੋਵੇ ਜੋ ਟਿਪਰਾ ਪਹਾੜੀਆਂ ਦੇ ਪੱਛੋਂ ਵਲ ਮੇਗਨਾ ਨਦੀ ਦੇ ਲਾਗੇ ਹੈ। ਟਾਪੂ ਪਦ ਜ਼ਰੂਰੀ ਨਹੀਂ ਕਿ ਜਜ਼ੀਰੇ ਲਈ ਹੀ ਵਰਤਿਆ ਜਾਵੇ। ‡ਪਾ:—ਕਲ।

ਜਿਨਤੇ ਬਹੁਤ ਬਿਹੰਗ ਗਹਾਏ[1]। ਬਹੁਰ ਸਊਰ[2]* ਦੁਰਾਵਤਿ[3] ਆਏ। ਤਿਨ ਕੇ ਪਾਛੇ ਹੁਤੋ ਕੁਵਾਲਾ[4]। ਜਾਂਕੀ ਸ਼ੋਭਾ ਦਿਪਤ[5] ਬਿਸਾਲਾ ॥ ੧੪ ॥ ਜਹਿੰ ਬੈਸੇ ਬੇਦੀ ਕੁਲ ਦੀਪਾ। ਸੋ ਚਲਿ ਆਵਾ ਤਬਹਿ ਸਮੀਪਾ। ਮਰਦਾਨੇ ਸੋਂ ਬੋਲਯੋ ਐਸੇ। 'ਅਹੋ ਕੌਨ ਭੁਮ ਕਾਨਨ ਬੈਸੇ?'॥੧੫॥ਬੈਸਯੋ ਖਿਝਤਿ[6] ਛੁਧਾ ਜਿਹ ਲਾਗੀ। ਨ੍ਰਿਪ ਬੂਝੇ ਤੇ ਰਿਸ[7] ਪੁਨ ਜਾਗੀ। ਕਹਨ ਲਗਯੋ 'ਲੋਚਨ ਤੁਝ ਸੰਗਾ। ਦੇਖਹੁ ਹਮ ਮਾਨੁਖ ਸਰਬੰਗਾ' ॥ ੧੬ ॥ ਮਧੁਰਬੈਨ ਸੁਨਿ ਬੈਨ ਅਲਾਏ। 'ਹੋ ਅਤੀਤ ਤੁਮ?ਦੇਹੁ ਬਤਾਏ'। ਖਿਝਿਕੈ ਬਹੁ ਬੋਲਯੋ ਮਰਦਾਨਾ। 'ਤੁਝ ਕਯਾ ਲੋਚਨ ਸੰਗ ਦਿਖਾਨਾ[8]†' ॥ ੧੭ ॥ ਅਸ ਕਹਿ ਬੰਕ[9] ਨੈਨ[10] ਕਰਿ ਹੇਰਾ। ਨ੍ਰਿਪ ਸੋਂ ਬੋਲਯੋ ਬਚਨ ਨ ਫੇਰਾ।ਨੀਚ ਡੀਠ[11] ਕਰਿ ਬੈਠ ਰਹਾਵਾ। ਜਿਹ ਕਿਹ ਕੋ[12] ਨਹਿੰ ਬੋਲ ਸੁਖਾਵਾ॥੧੮॥ ਸੁਨਿ ਸ਼੍ਰੀ ਅੰਗਦ ਮੈਂ ਤਬ ਜਾਨੀ।–ਸ਼੍ਰੀ ਨਾਨਕ ਹੈ ਤ੍ਰੁਸ਼ਨ ਠਾਨੀ। ਖਿਝਨੋ ਛੁਧਾ ਸੋਂ ਬਹੁ ਮਰਦਾਨਾ–।ਯੋਂ‡ਬਿਚਾਰ ਮੈਂ ਬਚਨ ਬਖਾਨਾ॥੧੯॥ ਦੋਹਰਾ॥ 'ਹਮ ਆਏ ਪਰਦੇਸ਼ ਤੇ ਕਿਸਹੂੰ ਸੋਂ ਨ ਪਛਾਨ।ਸੰਤ ਬੇਖ ਦੇਖਤਿ ਫਿਰੈਂ[13]ਅਵਨੀ[14] ਸ਼ੁਭ ਇਸਥਾਨ§' ॥ ੨੦ ॥ ਚੌਪਈ ॥ ਅੱਗ੍ਰਜ ਤਹਿੰ ਟਾਪੂ ਸੁਧ ਹੋਈ[15]। –ਏਕ ਤਪਾ ਹੈ ਨਾਨਕ ਕੋਈ। ਝੰਡੇ ਕੋ ਸਤਿਗੁਰੁ ਬਨਾਯਾ। ਸੁਧਰਸੈਨ ਬਹੁ ਭੂਪ[16] ਬਧਾਯਾ[17]–॥ ੨੧ ॥ ਮਧੁਰਬੈਨ ਸਮਝੀ ਮਨ ਮਾਂਹੀ।–ਸੋਊ ਤਪਾ[18] ਸੁਨਯੋ ਜਸੁ ਜਾਂਹੀ–।ਨਿਸ਼ਚੇ ਕਰਿ ਬੂਝਨ ਕੇ ਕਾਰਨ।ਬਹੁਰੋ ਕੀਨ ਬਚਨ ਉਚਾਰਨ॥੨੨॥'ਕੋ ਹੈ ਨਾਮ ਕੌਨ ਭੁਮ ਦੇਸ਼ਾ ?। ਕਹਾਂ ਸਿਧਾਰਹੁ ਕਾਂਕੋ ਬੇਸਾ?'।ਸੁਨਿ ਮੈਂ ਕਹਯੋ'ਨਾਮ ਮਮ ਬਾਲਾ। ਇਹ ਸਰੂਪ ਸ਼੍ਰੀ ਨਾਨਕ ਦਯਾਲਾ ॥੨੩॥ ਦੋਹਰਾ ॥ ਯਾਂਕੋ ਮਰਦਾਨਾ ਅਹੈ, ਮੱਦ[19] ਦੇਸ਼ ਹਮ ਧਾਮ। ਸੇਵਤਿ ਸ਼੍ਰੀ ਗੁਰੂ ਪਦ ਪਦਮ ਮੁਕਤਿ ਹੋਨ ਕੇ ਕਾਮ' ॥ ੨੪ ॥ ਚੌਪਈ ॥ ਹਰਖਯੋ ਮਧੁਰਬੈਨ ਸੁਨਿ ਬੈਨਾ। ਨਿਸ਼ਚੇ ਲਖਯੋ ਰਿਦੇ ਗਤਿਦੈਨਾ। ਉਤਰ ਤੁਰੰਤ ਜੋਰਿ ਜੁਗ ਹਾਥਾ। ਭਯੋ ਦੀਨ ਬੰਦੇ ਜਗ ਨਾਥਾ ॥ ੨੫ ॥ ਕਿਯੋ

---

[1]ਪੰਛੀ ਫੜਾਏ। [2]ਅਸਵਾਰ। [3](ਘੋੜੇ)ਭਜਾਂਵਦੇ। [4]ਰਾਜਾ। [5]ਪ੍ਰਕਾਸ਼ਦੀ ਹੈ। [6](ਮਰਦਾਨਾ) ਬੈਠਾ ਖਿੱਝਦਾ ਸੀ। [7]ਕ੍ਰੋਧ। [8]ਦਿੱਸਦਾ ਹੈ ? (ਅ) ਨਹੀਂ ਦਿੱਸਦਾ ?। [9]ਟੇਢੇ। [10]ਨੇਤ੍ਰ। [11]ਨੀਵੀਂ ਨਜ਼ਰ। [12]ਜਿਸ ਨੂੰ ਕਿਸੇ ਦਾ। [13]ਧਰਤੀ ਦੇ। [14]ਹੋ ਚੁਕੀ ਸੀ। [15]ਰਾਜਾ । [16]ਵਧਾਯਾ। [17]ਇਹ ਉਹੋ ਤਪਾ ਹੈ। [18]ਪੰਜਾਬ। *ਪਾਠਾਂਤ੍ਰ:–ਅਸਵਾਰ। †ਪਾ:–ਦਿਸਾਨਾ।
‡ਪਾ:–ਇਉਂ। §ਪਾ:–ਸ਼ੁਭਾਸ਼ੁਭ ਥਾਨ=ਚੰਗੇ ਮਾੜੇ ਥਾਂ।

ਪ੍ਰੇਮ ਪੁਨ ਬਿਨੈ ਬਖਾਨੀ। 'ਗਮਨਹੁ ਨਗਰ ਬਿਖੈ ਗੁਨਖਾਨੀ !। ਜਹਿੰ ਮੰਦਰ ਬਹੁ ਬਨੇ ਬਚਿੱਤ੍ਰਾ। ਪਾਇ ਪਾਉਂ ਨਿਜ ਕਰਹੁ ਪਵਿੱਤ੍ਰਾ ॥ ੨੬ ॥ ਲੈ ਕਰਿ ਅੰਨ ਬਨਾਇ ਭੰਡਾਰਾ। ਅਚਹੁ ਆਪ ਕਰਿ ਮਧੁਰ ਅਹਾਰਾ। ਰੰਗ ਅਨੇਕ ਲੇਹੁ ਸੁਠ ਚੀਰੰ। ਪਹਿਰਹੁ ਗੁਨੀ ਗਹੀਰ ! ਸਰੀਰੰ ॥ ੨੭ ॥ ਪੁਰਿ ਨ ਚਲਹੁ ਤੌ ਇਹਾਂ ਪੁਚਾਵੌਂ। ਕਰੌਂ ਸੁ ਬਿਧਿ ਜਸ ਆਇਸੁ ਪਾਵੌਂ'। ਸੁਨਿ ਭੁਵਾਲ ਕੀ ਐਸੀ ਬਾਨੀ। ਬੋਲੇ ਬਚਨ ਗੁਰੂ ਗੁਨ ਖਾਨੀ ॥ ੨੮ ॥

ਬਿਲਾਵਲ ਮਹਲਾ੧ ॥*

ਏਕ ਭੰਡਾਰਾ ਨਾਮ ਕਾ ਜਿਨ ਸਭ ਕਿਛੁ ਦੀਆ ॥ ਭੂਖ ਨੰਗ ਸਭ ਛੀਨ ਕੈ ਅਪਨਾ ਕਰ ਲੀਆ ॥ ੧ ॥ ਐਸਾ ਨਾਮੁ ਨ ਛੋਡੀਐ ਸਦ ਸੰਗੁ ਹਮਾਰੇ ॥ ਲੇਖਾ ਕੋਇ ਨ ਪੂਛਈ ਮਨ ਮੀਤ ਪਿਆਰੇ ॥ ੧ ॥ ਰਹਾਉ ॥ ਭੋਜਨ ਉਤਮ ਹਮ ਕੀਆ ਸੰਤਨ ਪਰਸਾਦਿ ॥ ਜਲ ਸੀਤਲ ਸਤ ਕਾ ਪੀਆ ਹਿਰਦੇ ਮਹਿ ਸਾਂਤਿ ॥੨॥ ਬਸਤਰ ਬ੍ਰਹਮ ਪਛਾਣਿਆ ਕਾਂਇਆ ਕੇ ਸੰਗ ॥ ਲਖ ਚਉਰਾਸੀ ਏਕ ਹੈ ਹੂਏ ਨਿਰਭੰਗ ॥ ੩ ॥ ਨਾਨਕ ਕਹੈ ਰਾਜਿੰਦ੍ ਸੁਣ ਸਭ ਝੂਠ ਪਸਾਰਾ ॥ ਦ੍ਰਿਸਟਮਾਨ ਸਭ ਬਿਨਸੁ ਜਾਇ ਰਹਿ ਏਕੰਕਾਰਾ ॥ ੪ ॥

ਦੋਹਰਾ॥ ਸੁਨੇ ਬੈਨ ਮਨ ਦੀਨ ਹ੍ਵੈ ਬੰਦੇ ਦੋਨੋ ਪਾਨ। ਕਹੈ'ਕਰਹੁ ਉਪਦੇਸ਼ ਮੁਝ ਅਧਿਕਾਰੀ ਸ਼ੁਭ[1] ਜਾਨ[2] ॥ ੨੯ ॥ ਚੌਪਈ ॥ ਬਾਰ ਬਾਰ ਬੰਦਤਿ ਪਦ ਗੁਰੂ ਕੋ। ਬਿਨੈ ਭਨਤਿ ਬਹੁ ਹਿਤ ਕਰਿ ਉਰ ਕੋ। ਕਮਲ ਬਦਨ ਲਖਿ ਕਰਿ ਜਗਸਾਸੀ[3]।ਉਪਦੇਸ਼ਨ ਹਿਤ ਗਿਰਾ ਪ੍ਰਕਾਸ਼ੀ[3] ॥੩੦॥ 'ਜਗਤ ਲਖਹੁ ਮਿਥਿਆ ਅਹਿ[4] ਦਾਮੂ[5]। ਸਿਮਰਨ ਕਰਹੁ ਸਦਾ ਸਤਿਨਾਮੂ। ਕਰਮ ਧਰਮ ਤਪ ਨੇਮ ਅਨੇਕਾ। ਸਰਬ ਅਫਲ ਜੌ ਨਾਮ ਨ ਏਕਾ ॥ ੩੧ ॥ ਯਾਂ ਪਰ ਸੁਨਿ ਦ੍ਰਿਸ਼ਟਾਂਤ ਮਹਾਨਾ।ਅਫਲਨਾਮ ਬਿਨਜਿਉਂ† ਸਭਿ ਜਾਨਾ। ਕਾਗਦ ਪਰ ਨਹਿ ਲਿਖਯੋ ਇਕਾਂਗਾ।ਸ਼ੂਨ ਲਿਖਨ[6] ਪਰ ਮਨ ਅਨੁਰਾਗਾ ॥੩੨॥ਤਿਨ ਤੇ ਸਰਯੋ ਨ ਏਕੋ ਕਾਜਾ[7]।ਕਾ ਬਿਰਚਾ ਸਭਿ ਲਿਖਨ ਸਮਾਜਾ[8]। ਪੂਰਬ[9] ਲਿਖਯੋ ਇਕਾਂਗ[10] ਬਨਾਈ। ਲਿਖੀ ਸ਼ੂਨ[11] ਤਬ ਅਫਲ[12]

---

[1]ਚੰਗਾ । [2]ਅਧਿਕਾਰੀ । [3]ਕਹੀ । [4.5]ਰੱਸੀ ਵਿਚ ਸੱਪ ਦੇ (ਭਰਮ ਵਾਂਙੂ) । [6]ਕਾਗਤ ਤੇ ਇਕਾਂਗ (੧) ਨਾ ਲਿਖ ਕੇ ਨਿਰੀਆਂ ਬਿੰਦੀਆਂ ਲਾਈਏ, ਤਾਂ ਕੋਈ ਰਕਮ ਨਹੀਂ ਬਣਦੀ। [7]ਪੂਰਾ ਨਾ ਹੋਯਾ ਕੋਈ ਭੀ ਕੰਮ। [8]ਸਾਮਾਨ। [9]ਪਹਿਲੇ । [10]ਏਕਾ । [11]ਬਿੰਦੀ। [12]ਬਿਅਰਥ। *ਇਹ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ। †ਪਾਃ—ਇਹ।

ਨ ਜਾਈ* ॥੩੩॥ ਜੋ ਇਕਾਂਗ ਪਰ[1] ਲਿਖਿ ਹੈਂ ਸ਼ੁਨਾ। ਸ਼ੁਨ ਸ਼ੁਨ ਤੇ ਹੈ ਦਸ ਗੁਨਾਤਯੋਂ ਜੇ ਨਾਮ ਸੰਗ ਤਪਤਾਪਹਿਂ।ਪੂਜਾ ਬ੍ਰੱਤ ਨੇਮ ਜਪ ਜਾਪਹਿਂ ॥੩੪॥ ਸੋ ਦਸ ਗੁਨਾ[2]ਅਧਿਕ ਫਲ ਪਾਵਹਿਂ। ਹੋਹਿਂ ਮੁਕਤਿ ਜਮ ਸੰਗ ਨ ਜਾਵਹਿਂ।ਅਹੈ ਸ਼ਿਰੋਮਣਿ ਸਾਂਭ ਕੋ ਨਾਮੂ।ਸਿਮਰਹੁ ਸਦਾ ਆਨ ਤਜਿ ਕਾਮੂ ॥੩੫।ਮਧੁਰਬੈਨ!ਸੁਨਿਯੇ ਮਨ ਐਸਾ।ਹੋਤਿ ਪਸੂ ਹਰਿਆਇਓ[3] ਜੈਸਾ।ਨਿਜ ਸਥਾਨ ਕੋ ਭਜਿਭਜਿ ਜਾਈ।ਕ੍ਰਿਖੀ ਬਿਖੈ ਮਹਿਂ[4]ਪਰ ਹੈ ਧਾਈ॥੩੬॥ਕਾਠ-ਭਾਰ[5]ਗੁਰ ਸ਼ਬਦ ਮਹਾਨਾ। ਜਿਨ ਗਰ[6] ਪਾਇ ਸੁ ਧਾਰਨਠਾਨਾ[7]। ਬਹੁਰ ਨ ਦੌਰਹਿ[8] ਕਰਿ ਅਨੁਸਾਰੇ। ਸੋ ਹਰਿ ਦਰਗਹਿ ਜਾਂਹਿ ਸੁਖਾਰੇ[9]॥ ੩੭ ॥ ਅਸ ਪ੍ਰਕਾਰ ਕੋ ਸੁਨਿ ਉਪਦੇਸ਼ਾ। ਨਾਮ ਲਗੀ ਲਿਵ ਰਿਦੇ ਨਰੇਸ਼ਾ।ਭਾਉ-ਭਗਤਿ ਹਿਰਦੇ ਮਹਿਂ ਜਾਗੀ। ਸਤਿਸੰਗਤਿ ਮਹਿਂ ਮਤਿ ਅਨੁਰਾਗੀ ॥੩੮॥ ਸ਼੍ਰੀ ਗੁਰੁ ਸੋਂ ਪੁਨ ਬਿਨੈ ਬਖਾਨੀ। ਨਗਰ ਬਿਖੈ ਆਨੇ ਗੁਨਖਾਨੀ। ਜਹਿਂ ਅਨੇਕ ਥੇ ਸੁੰਦਰ ਮੰਦਿਰ। ਸੁਠ ਪਰਯੰਕ[10] ਛਸਾਵਾ ਅੰਦਰ ॥੩੯॥ ਚੰਗ ਅਨੇਕ ਵਿਛਾਵਨ ਛਾਏ। ਤਾਂ ਪਰ ਪੰਕਜ ਬਦਨ ਬਸਾਏ। ਨਾਨਾ ਭਾਂਤਿ ਭਾਉ ਉਰਧਰਿਕੈ।ਘਰ ਨਿਜ ਰਾਖੇ ਸੁਖਦ[11] ਬਿਚਰਿਕੈ॥੪੦॥ਸਤਿਸੰਗਤਿ ਕੀ ਰੀਤਿ ਪ੍ਰਕਾਸ਼ੀ। ਦੁਰਮਤਿ ਨਰ ਉਰ ਕੀਨ ਬਿਨਾਸੀ।ਸਭਿ ਮਹਿਂ ਭਾਉ ਭਗਤਿ ਪ੍ਰਗਟਾਵਾ। ਸਰਬ ਦੇਸ਼ ਤਿਹ ਨਾਮ ਜਪਾਵਾ ॥ ੪੧ ॥ ਮਧੁਰਬੈਨ ਤਜਿ ਹਉਮੈਂ ਰੀਤਾ। ਸੇਵਹਿ ਸਤਿਗੁਰ ਚਰਨ ਸਪ੍ਰੀਤਾ। ਜਗਤ ਕੁਬੰਧਨ ਸਗਰੇ ਨਾਸ਼ੇ। ਹਿਰਦੇ ਆਤਮਗਯਾਨ ਪ੍ਰਕਾਸ਼ੇ ॥ ੪੨ ॥ ਕਰੁਨਾ ਪਾਇ ਬਿਸਾਲ ਨਿਹਾਲਾ। ਬਨਿਵਾਈ ਪੁਰਿ ਮਹਿ ਧਰਮਸਾਲਾ। ਦੇਗ ਚਲਾਵਨ ਲਗਯੋ ਅਭੰਗਾ। ਭੋਜਨ ਸੰਗਤਿ ਅਚਹਿ ਨਿਸ਼ੰਗਾ ॥੪੩॥ਕੇਤਿਕ ਦਿਵਸ ਬਿਤੀਤੇ ਜਬਹੀ। ਸ਼੍ਰੀ ਨਾਨਕ ਨ੍ਰਿਪ ਸੋਂ[12] ਕਹਿਂ[13] ਤਬ ਹੀ। 'ਸੁਧਰ ਸੈਨ ਕੀ ਆਨ ਮਨੀਜੈ। ਜਾਇ ਸਦਨ ਤਿਹ ਭੇਟਾ ਦੀਜੈ' ॥੪੪॥ ਸੁਨਿ ਕਰਿ ਮਧੁਰਬੈਨ ਕਹਿ ਐਸੇ। 'ਜਿਉਂ ਉਚਰਹੁ ਕਰਿਹੌਂ ਹਮ ਤੈਸੇ। ਰਾਵਰ ਕੀ ਆਇਸ ਅਨੁਸਾਰਾ। ਚਲਹਿਂ ਸਭਿਹਿ, ਕੋ ਕਰਹਿ ਬਿਚਾਰਾ' ॥ ੪੫ ॥

---

[1]ਏਕੇ ਪਰ। [2]ਦਸ ਗੁਣਾਂ । [3]ਓਹ ਪਸੂ ਦੇ ਹਰੇ ਖੇਤਾਂ ਵਲ ਦੌੜੇ । [4]ਵਿਸ਼ਿਆਂ (ਰੂਪੀ) ਖੇਤੀ ਵਿਚ । [5]ਭਹਿਆ, ਜੋ ਹਰਿਆਰ ਪਸੂ ਦੇ ਗਲ ਬੰਨ੍ਹਦੇ ਹਨ । ਨਾਮ ਮਾਨੋ ਭਹਿਆ ਹੈ। [6]ਗਲ ਵਿਚ । [7]ਧਾਰਨ ਕੀਤਾ ਹੈ । [8](ਪਸੂ ਰੂਪ ਮਨ) ਨਹੀਂ ਦੌੜਦਾ । [9]ਪਲੰਘ । [10]ਸੁਖ ਦਾਤੇ । [11]ਕਾਜੇ ਨੂੰ । [12]ਕਹਿਆ। *ਪਾਃ—ਲਿਖੀ ਨ ਸ਼ੁਨ ਤ ਅਫਲ ਨ ਜਾਈ।

ਬਹੁਰੋ ਬੋਲੇ ਬੈਨ ਕ੍ਰਿਪਾਲਾ। 'ਹਮ ਗਮਨਹਿੰ[1] ਅਬ, ਸੁਨਹੁ ਭੁਵਾਲਾ!! ਅਨਤ ਦੇਸ਼ ਦੇਖਿਨਿ ਕੀ ਚਾਹੂੰ'। ਸੁਨਿ ਰਾਖਨ ਹਿਤ ਕਹਿ ਨਰਨਾਹੂੰ[2] ॥ ੪੬॥ 'ਸ਼੍ਰੀ ਪ੍ਰਭੁ ਜੀ! ਮੁਝ ਕਿੰਕਰ ਜਾਨਹੁ ਭਗਤ ਵਛਲ ਨਿਜ ਬਿਰਦ ਪਛਾਨਹੁ। ਦੈਹੁ ਦਰਸ ਕੇਤਿਕ ਦਿਨ ਔਹੀ। ਕਰਹੁ ਨਿਹਾਲ ਬਸਹੁ* ਇਹਠੌਰੀ' ॥ ੪੭॥ ਨ੍ਰਿਪ ਕੇ ਕਹੇ ਰਹੇ ਕਛੁ ਕਾਲਾ। ਆਗੇ ਗਮਨੇ ਬਹੁਰ ਕ੍ਰਿਪਾਲਾ। ਗਏ ਉਲੰਘਿ ਸਰਬ· ਸੋ ਦੇਸ਼ਾ। ਸਾਗਰ ਪਰ ਗਵਨੇ ਜਗਤੇਸ਼ਾ ॥੪੮॥ ਮੈਂ ਪਾਛੇ ਬਹੁਰੋ ਮਰਦਾਨਾ। ਹਾਸ ਬਿਲਾਸ ਕਰਤਿ ਬਿਧਿਨਾਨਾ। ਤੀਨ ਦਿਵਸ ਇਵ† ਚਲਤਿ ਬਿਤਾਏ।ਪਹੁੰਚਤਿ ਭਏ ਤਬਹਿ ਇਕ ਥਾਏ ॥੪੯॥ ਦੋਹਰਾ ॥ ਟਾਪੂ ਹੁਤੋ ਬਿਸਾਲ ਸੋ ਬਹੁ ਪਰਬਤ ਜਿਹ ਮਾਂਹਿ। ਨਗਰ ਦੇਵ ਗੰਧਾਰ‡ ਵਡ ਰਾਖਸ਼ ਬਸੈਂ ਤਹਾਂਹਿ[3] ॥ ੫੦ ॥ ਚੌਪਈ ॥ ਇਕ ਗਿਰ ਨਿਕਟ ਥਾਨ ਰਮਣੀਕਾ। ਬੈਠੇ ਤਹਿੰ ਬੇਦੀਕੁਲਟੀਕਾ। ਦੋਇ ਮਹੂਰਤ ਬੀਤੇ ਜਬਹੀ। ਬੋਲਯੋ ਮਰਦਾਨਾ ਬਚ ਤਬਹੀ ॥੫੧॥'ਪਰਬਤ ਬਹੁ ਇਸ ਟਾਪੂ ਮਾਂਹੀ।ਬਸਹਿ ਨਗਰ ਕੈਧੌਂ ਹਮਾਂ ਨਾਂਹੀ। ਇਹ ਇਸਥਾਨ ਭਯਾਨਕ ਦੇਖਾ। ਜਹਿੰ ਕਹਿੰ ਇਹਾਂ ਉਜਾਰ ਬਿਸ਼ੇਖਾ' ॥੫੨॥ ਸ੍ਰੀ ਗੁਰੁ ਭਨੈਂ 'ਜੀਉ ਜੋ ਤੇਰਾ। ਨਗਰ ਬਿਖੈ ਨਿਤ ਕਰਤਿ ਬਸੇਰਾ। ਪੁਰਿ ਕੋ ਬੂਝਹਿੰ ਜਾਵਹਿੰ ਜਹਿੰਵਾ[4]।ਭੂਸ਼ਨ ਕਰਿ ਨਹਿੰ ਬੈਸੇਂ ਕਹਿੰਵਾ[5]॥੫੩॥'ਸ੍ਰੀ ਪ੍ਰਭੁ ਮੁਝ ਕੋ ਛੁਧਾ ਬਿਸਾਲਾ। ਬਿਨ ਅਹਾਰ ਤੇ ਭਯੋ ਬਿਹਾਲਾ। ਤੀਨ ਦਿਵਸ ਬਿਨ ਅਸਨ ਬਿਤਾਏ। ਅਬ ਬੂਝੇ ਮੈਂ ਇਹ ਠਾਂ ਆਏ ॥੫੪॥ਸਾਹਿਬ ਕੋ ਭੈ ਕਰਿਯੇ ਉਰ ਮੈਂ।ਕਹਿਤ ਮੁਝੇ–ਤਵ ਮਨ ਬਸ ਪੁਰਿਮੈਂ§–।ਕਹੂੰ ਕਹੂੰ ਹੌਂ ਪਾਇ ਅਹਾਰਾ। ਹਠ ਕਰਿ ਫਿਰੌਂ ਤੁਮਾਰ ਸੰਗਾਰਾ[6]॥੫੫॥ਦੋਹਰਾ॥ ਤਰਕਤਿ[7]ਹੌ ਮੋ ਕੋ ਅਬੈ, ਕੈਸੇ ਹੋਇ ਨਿਬਾਹਿ। ਛੁਧਾ ਸੰਗ ਬਿਹਬਲ ਭਯੋ, ਆਪ ਹਸੀ ਨਿਤ ਪ੍ਰਾਹਿ[8] ॥ ੫੬ ॥ ਚੌਪਈ ॥ ਸ੍ਰੀ ਅੰਗਦ ਜੀ ਸੁਨਹੁ ਕ੍ਰਿਪਾਲਾ। ਬਿਚਾਸੰਤਿ ਮੈਂ ਬੋਲਯੋ ਤਿਹ ਕਾਲਾ'ਮਰਦਾਨਾ ਹੈ ਸਾਚ ਉਚਾਰਤਿ। ਜਨਮ ਸੁਭਾਉ

---

[1]ਜਾਂਦੇ ਹਾਂ [2]ਨਰਾਂ ਦਾ ਮਾਲਿਕ=ਰਾਜਾ। [3]ਤਿੱਥੇ। [4]ਜਿੱਥੇ ਵੀ ਅਸੀਂ ਜਾਂਦੇ ਹਾਂ। [5]ਕਿਤੇ ਭੀ। [6]ਆਪ ਦੇ ਨਾਲ। [7]ਮੋਹਣੇ ਦੇਂਦੇ ਹੋ। [8]ਕਹਿੰਦੇ ਹੋ। *ਪਾਃ–ਰਹਹੁ। †ਪਾਃ–ਯੌਂ।

‡ਹੋ ਸਕਦਾ ਹੈ ਕਿ ਇਸ ਤੋਂ ਮੁਰਾਦ 'ਦੇਪਾ ਗਿਰੀ' ਦੀ ਹੋਵੇ, ਇਹ ਪਹਾੜੀ ਸਗਾ ਸੋਨਦੀਪ ਦੇ ਪੁਰਬੋਰ੍ਹ ਹੈ। §ਪਾਃ–ਮਨ ਬਸ ਤਵ ਪੁਰ ਮੈਂ।

ਛੁਧਾ ਪੁਨ ਆਰਤ ॥ ੫੭ ॥ ਬਨੀ ਏਕ ਸੀ* ਦੋਨੋ ਬਾਤੀ[1]। ਹਿਰਦੇ ਧੀਰ ਧਰਹਿ ਕਿਹ ਭਾਂਤੀ'। ਸ਼੍ਰੀ ਗੁਰੂ ਕਹੈਂ 'ਸੁਨਹੁ ਮਰਦਾਨਾ। ਇਹ ਪੁਰਿ ਕੌਡੇ ਕੇਰ ਸਮਾਨਾ[2] ॥ ੫੮ ॥ ਤਪਤ ਕਰਾਹੇ ਮਹਿ ਜਿਨ ਪਾਯੋ। ਸ਼੍ਰੀ ਕਰਤਾਰਹਿ ਤੋਹਿ ਬਚਾਯੋ। ਅਬ ਪੁਨ ਜਾਵਹੁ ਨਗਰ ਮਝਾਰੀ। ਸ਼੍ਰੀ ਪ੍ਰਭੁ ਕਰੈ ਤੋਰ ਰਖਵਾਰੀ' ॥੫੯॥ ਮਰਦਾਨਾ ਕਹਿ 'ਜਰੋ ਸੁ ਨਗਰਾ। ਕਬਹਿ ਨ ਜਾਵੋਂ ਤਿਹ ਕੇ ਦਗਰਾ[3]।ਕਿਉਂ ਹੌਂ[4]ਬਚੇ.ਤਬਹਿ ਮਮ ਪ੍ਰਾਨਾ।ਅਬ ਗਹਿਕੈ ਕਰਿ ਹੈ ਕੋ ਖਾਨਾ'॥੬੦॥ ਸੁਨਿਕੈ ਬਿਗਸਿ ਕਹਯੋ ਗੁਰੂ ਪੂਰੀ। 'ਜਾਨੋਂ ਇਸ ਪੁਰਿ ਬਿਖੈ ਜਰੂਰੀ। ਬਿਨਾਂ ਗਏ ਤੇ ਸਰੈ ਨ ਕਾਜੂ। ਯਾਂਤੇ ਚਲਿ ਜਾਵਹੁ ਤੁਮ ਆਜੂ' ॥੬੧॥ 'ਪ੍ਰਭੁ ! ਸੁਨਿ ਮੇਰੇ ਬਚਨ ਰਿਝਾਵਹੁ। ਰਾਖਸ਼ ਢਿਗ ਤੇ ਮੁਝੈ ਹਨਾਵਹੁ[5]। ਗਹਿ ਕਰਿ ਕੋ ਪਾਵਹਿ ਮੁਖ ਮਾਂਹੀ। ਕਿਹ ਬਿਧਿ ਬਚਨ[6] ਹੋਇ ਤਬ ਨਾਂਹੀ ॥ ੬੨ ॥ ਪੁਰਿ ਦਿਸ਼ ਮੁਖ ਕਰਿ ਮੈਂ ਨ ਸਿਧਾਰਉਂ[7]। ਮਾਰਯੋ ਚਹੋ ਆਪ ਤੁਮ ਮਾਰਉ'। ਇਸ ਪ੍ਰਕਾਰ ਕੇ ਬਚਨ ਬਿਲਾਸਾ। ਕਰਤਿ ਹੁਤੇ ਸੰਤਨ ਸੁਖਰਾਸਾ ॥ ੬੩ ॥ ਤਿਹ ਛਿਨ ਨਿਕਸਯੋ ਰਾਖਸ਼ ਰਾਜਾ। ਵਹਿਰ ਨਗਰ ਤੇ ਲਿਯੋ ਸਮਾਜਾ। ਚਢਯੋ ਅਖੇਰ ਬਿਰਤਿ[8] ਕੇ ਕਾਰਨ। ਸੰਗ ਵਡੋ ਰਾਖਸ਼ ਦਲ[9] ਦਾਰੁਨ[10] ॥ ੬੪ ॥ ਲਾਖ ਸਪਤ ਦਸ† ਦੇਹਿ ਉਤੰਗਾ[11]। ਵਡ ਕੁਰੂਪ ਜਿਨ ਮੋਚਕ[12] ਰੰਗਾ। ਕੋਊ ਸ਼ਯਾਮ[13]ਘਟਾ ਸੋ ਆਵੈ।ਬਕ ਸੇ[14] ਨਿਕਸੇ ਦਾਂਤ ਲਖਾਵੈ ॥ ੬੫ ॥ ਨਾਸਾਂ ਕਰਨ ਕੂਪ ਸੇ[15] ਜਿਨ ਕੇ। ਲੋਚਨ[16] ਸ਼ੋਣਤ ਸਰਸੇ[17] ਤ੍ਰਿਨ ਕੇ। ਲੋਹਿਤ[18] ਬਰਣ[19] ਬਿਸਾਲਹਿ ਬਾਲਾ[20]। ਪਹਿਰੇ ਗਲ ਮਹਿੰ ਹਾਡਨ[21] ਮਾਲਾ ॥ ੬੬ ॥ ਦੋਹਰਾ ॥ ਸ਼੍ਰੀ ਗੁਰੁ ਕੇ ਜੋ ਨਿਕਟਿ ਗਿਰ[22] ਤਿਸਤੇ ਊਰਧ ਥਾਨ[23]। ਮਰਦਾਨਾ ਦੇਖਤਿ ਭਯੋ ਨਿਕਸੇ ਮਾਨਹੁ ਪ੍ਰਾਨ ॥ ੬੭ ॥ ਚੌਪਈ ॥ ਪੀਤ ਭਯੋ ਕੰਪਤਿ ਸਰਬੰਗਾ[24]। ਮੁਖ ਤੇ ਬੋਲ ਨ ਸਕਹਿ ਨਿਸੰਗਾ।–ਮਰੇ ਕੁਥਾਂਇ ਆਇ ਕਰਿ ਅਬ ਹੀ। ਜੀਵਨ ਹੋਇ ਹਮਾਰ ਨ ਕਬਹੀ–॥ ੬੮ ॥ ਦੋਹਰਾ ॥ ਕਰ ਕੇ ਸੰਗ[25] ਬਤਾ-

[1]ਬਾਤਾਂ। [2]ਕੌਡੇ ਦੇ ਵਾਂਗੂੰ। [3]ਰਸਤੇ। [4]ਮਸਾਂ ਕਿਵੇਂ। [5]ਮਰਵਾਂਵਦੇ ਹੋ। [6]ਬਚਾਉ। [7]ਮੈਂ ਨਹੀਂ ਜਾਵਾਂਗਾ। [8]ਸ਼ਿਕਾਰ ਦੇ ਸੰਕਲਪ ਨਾਲ [ਸੰਸ:, ਆਖੇਟ ਬ੍ਰਿਤਿ]। [9]ਫੌਜ। [10]ਭਯਾਨਕ। [11]ਉਚੀਆਂ। [12]ਕਾਲਾ। [13]ਕਾਲੀ। [14]ਬਗਲੇ ਵਰਗੇ। [15]ਨਾਸਾਂ, ਕੰਨ ਖੂਹ ਜੇਹੇ ਸਨ। [16]ਨੇਤ੍ਰ। [17]ਲਹੂ ਵਰਗੇ (ਲਾਲ)। [18]ਲਾਖੇ। [19]ਰੰਗ ਦੇ। [20]ਲੰਮੇ ਵਾਲ। [21]ਹੱਡਾਂ ਦੀਆਂ। [22]ਪਹਾੜ। [23]ਉਚੇ ਥਾਉਂ। [24]ਸਾਰੇ ਅੰਗ। [25]ਹਥ ਨਾਲ, ਭਾਵ ਇਸ਼ਾਰੇ ਨਾਲ।

*ਪਾ:—ਸੈ, ਸੇ। †੧੭ ਲਖ ਤੋਂ ਮੁਰਾਦ ਹੈ ਬਹੁਤੀ ਫੌਜ।

ਵਝੀ 'ਕਰਹੁ ਉਪਾਵ ਜਿ ਕੋਇ। ਰਾਖਸ਼ ਖੈ ਹੈਂ[1] ਆਨ ਕਰਿ ਨਿਸ਼ਚੈ ਮ੍ਰਿਤੁ ਅਬ ਹੋਇ' ॥ ੬੯ ॥ ਚੌਪਈ ॥ ਜਸੋਂ ਜਸੋਂ ਰਾਖਸ਼ ਢਿਗ ਚਲਿ ਆਵੈ। ਤਸੋਂ ਮਰਦਾਨਾ ਸੁਕਚਸੋ[2] ਜਾਵੈ। ਭਾਗਨ ਚਹੈ ਨ ਉਠਿ ਤਬ ਸੱਕਈ। --ਹਮ ਨਹਿੰ ਦੇਖਹਿੰ--ਇਤ ਉਤ ਤੱਕਈ ॥ ੭੦ ॥ ਇਸ ਬਿਧਿ ਦੇਖਸੋ ਦਯਾ ਅਵਾਸਾ। ਭੈ ਖੰਡਨ ਹਿਤ ਬਚਨ ਪ੍ਰਕਾਸ਼ਾ। 'ਮਰਦਾਨੇ ਉਰ ਧੀਰਜ ਧਰਿਯੇ। ਸ਼੍ਰੀ ਪ੍ਰਭੁ ਕੋ ਮੁਖ ਨਾਮ ਉਚਰਿਯੇ ॥੭੧ ॥ ਨਿਰਭੈ ਹ੍ਵੈ ਕਰਿ ਦੇਖਿ ਤਮਾਸ਼ਾ'। ਯੌਂ ਕਹਿ ਭੂਸ਼ਨ ਭੇ ਸੁਖਰਾਸਾ। ਤਿਨ ਮਹਿੰ ਹੁਤੋ ਜੁ ਰਾਖ਼ਸ਼ ਰਾਊ[3]। ਹਮ ਕੋ ਦੇਖਿ ਭਯੋ ਹਰਖਾਊ ॥ ੭੨ ॥ ਨਿਜ ਸੈਨਾ ਸੰਗਿ ਬੋਲਯੋ ਬਾਨੀ। ਹਿੰਸਾ ਮਹਿੰ[4] ਜਿਹ ਚਾਹਿ ਮਹਾਨੀ। 'ਚਿਰੰਕਾਲ ਮਹਿੰ ਭਲੋ ਸ਼ਿਕਾਰਾ। ਮਾਨੁਖ ਆਮਿਖ[5] ਬਨਾ ਅਹਾਰਾ ॥੭੩॥ ਗਿਰ ਕੇ ਤਰ[6] ਤੀਨੋ ਨਰ ਬੈਸੇ। ਜਾਇ ਗਹੋ ਭਾਗਹਿ ਨਹਿੰ ਜੈਸੇ'। ਸੁਨਿ ਕਰਿ ਨਿਜ ਭੂਪਤ ਕੇ ਬੈਨਾ। ਤ੍ਰੈ ਰਾਖਸ਼ ਆਏ ਤਜਿ ਸੈਨਾ ॥੭੪॥ ਜਹਿੰ ਬੈਸੇ ਬੇਦੀ ਕੁਲਦੀਪਾ। ਜਬਹੀ ਪਹੁੰਚੇ ਆਨ ਸਮੀਪਾ। ਤਿਹ ਛਿਨ ਅੰਧ ਭਏ ਮਤਿਮੂਢੇ। ਚਲਨ ਪੰਥ[7] ਨਹਿੰ ਪਾਵਹਿੰ ਢੂਢੇ[8]॥੭੫॥ ਇਤ ਉਤ ਬਿਚਰਤਿ ਸੂਝਤਿ ਨਾਂਹੀਂ[9]। ਤਿਨ ਕੋ ਦੇਖਿ ਪ੍ਰਭੂ ਬਿਗਸਾਹੀ॥ਹਟਿ ਜਬ ਗਮਨੇ ਪਾਛਲ ਓਰਾ। ਦੀਸਨ ਲਗਸੋ ਤਬੈ ਤਿਨ ਥੋਰਾ ॥੭੬॥ ਜਾਇ ਭੂਤ ਸੋਂ ਬਾਤ ਸੁਨਾਈ। 'ਜਬ ਹਮ ਨਿਕਟਿ ਗਏ ਤਿਹ ਥਾਂਈ। ਦੇਖਿ ਰਹੇ ਤਬ ਨਹੀਂ ਦਿਸਾਨੇ। ਹਟਿ ਆਏ ਚਲਿ ਮਨ ਬਿਸਮਾਨੇ[10] ॥੭੭॥ ਰਾਖਸ਼ ਰਾਇ ਕਹੈ ਰਿਸ ਬੈਨਾ। 'ਤਹਾਂ ਜਾਇ ਕਯਾ ਭਾ ਤੁਮ ਨੈਨਾ'। ਲੇਨ ਪਠੇ ਤੀਨੋ ਪੁਨ ਔਰੀ। ਚਲਿ ਕਰਿ ਆਏ ਤੂਰਨ ਦੌਰੀ[11]॥੭੮॥ਪ੍ਰਿਥਮੈ ਜਿਉਂ ਅੰਧੇ ਸੋ ਭਏ॥ਹਟਿ ਕਰਿ ਨ੍ਰਿਪਤ ਨਿਕਟਿ ਤਬ ਗਏ॥ਕਹਿਨ ਲਗੇ'ਸੁਨਿਯੇ ਅਵਨੀਪਾ !। ਨਹਿੰ ਦੀਸਹਿ ਜਬ ਜਾਇਂ ਸਮੀਪਾ ॥੭੯॥ ਹੋਇਂ ਦੂਰ ਜਬ,ਦੇਤਿ ਦਿਖਾਈ॥ਅਚਰਜ ਹੀ ਕੁਛ ਲਖੀ ਨ ਜਾਈ'। ਸੁਨਿ ਭੂਪਤਿ[12] ਮਤਿ ਹ੍ਵੈ ਬਿਸਮਾਏ॥ਤ੍ਰੈ ਰਾਖਸ਼ ਪੁਨ ਔਰ ਪਠਾਏ ॥ ੮੦ ॥ ਪੂਰਬ ਜਸੋਂ ਹ੍ਵੈ ਅੰਧ ਸਿਧਾਰੇ। ਸਪਤ ਵਾਰ ਇਸ ਰੀਤਿ ਪਧਾਰੇ॥ਅਚਰਜ ਰਾਖਸ਼ਰਾਜੇ[13] ਮਾਨਾ॥ਨਿਜ ਮੰਤ੍ਰੀਸੋਂ ਬਚਨ ਬਖਾਨਾ॥੮੧॥

---

[1]ਖਾਣਗੇ। [2]ਸੁੰਗੜਦਾ। [3]ਰਾਜਾ। [4]ਜੀਵਾਂ ਦੇ ਮਾਰਨੇ ਵਿਚ। [5]ਮਨੁਖ ਦਾ ਮਾਸ। [6]ਹੇਠਾਂ ਵਾਰ। [7]ਟੁਰਨ ਲਈ ਰਾਹ। [8]ਲੱਭਿਆ ਨਹੀਂ ਮਿਲਦਾ। [9]ਦਿਖਾਈ ਨਹੀਂ ਦਿੰਦਾ। [10]ਅਸਚਰਜ ਹੋਕੇ। [11]ਦੌੜ ਕੇ। [12]ਰਾਜਾ। [13]ਰਾਖਸ਼ਾਂ ਦੇ ਰਾਜੇ ਨੇ।

'ਇਹ ਕਯਾ ਅਚਰਜ ਜਾਇ ਨ ਜਾਨਯੋ। ਸਪਤਵਾਰ ਢਿਰ ਕਿਸੂ ਨ ਆਨਯੋ। ਮੰਤ੍ਰੀ ਉਚਰੈ 'ਸੁਨਹੁ ਛਿਤੇਸਾ[1]।ਕਲਾਵਾਨ ਇਹ ਕੋਊ ਬੈਸਾ ॥੯੨॥ ਜੋ ਕਰਿ ਹੋਵੈ ਆਪ ਰਜਾਈ[2]। ਪਰਖੌਂ ਮੈਂ ਇਨ ਕੇ ਢਿਗ ਜਾਈ'। ਆਇਸ ਪਾਇ ਸਚਿਵ[3] ਸੋ ਆਯੋ। ਸ਼ੁੱਧ ਆਤਮੈ, ਕਪਟ ਗਵਾਯੋ ॥੯੩॥ 'ਸੇਵਾ ਕਰੋਂ ਸੰਤ ਜੀ ! ਤੁਮਰੀ। ਦੇਖਨ ਸ਼ਰਧਾ ਪੂਰਹੁ ਹਮਰੀ'। ਇਸ ਬਿਧਿ[4] ਕਹਿਤਿ ਬੰਦਿ[5] ਦੈ ਹਾਥਾ। ਚਲਿ ਕਰਿ ਆਵਾ ਢਿਗ ਜਗ ਨਾਥਾ ॥੯੪॥ ਦੋਹਰਾ॥–ਪੂਰਨ ਪਰਮੇਸ਼ੁਰ ਯਹੀ–ਪ੍ਰੇਮ ਮੰਤਰੀ ਧਾਰਿਬੰਦਨ ਕਰਿਕੈਬੈਠਿ ਗਾ ਨੀਕੇ ਬਚਨ ਉਚਾਰ ॥ ੯੫ ॥ ਚੌਪਈ ॥ 'ਕੋ ਨਾਮੰ* ਕਿਹ ਤੇ ਚਲਿ ਆਏ?।ਜਯੋਂ ਤਨ ਧਰਿ ਕਰਤਾਰ ਸੁਹਾਏ। ਆਗੈ ਗਮਨਹੁ ਕੌਨੇ ਦੇਸ਼ਾ?'। ਸੁਨਿ ਕਰਿ ਬੋਲੇ ਸ਼੍ਰੀ ਜਗਤੇਸ਼ਾ ॥੯੬॥ 'ਨਾਮ ਅਹੈ ਨਾਨਕ ਨਿਰੰਕਾਰੀ। ਲਖਹੁ ਅਤੀਤੰ[6]ਇੱਛਾਚਾਰੀ"। ਤਬ ਮੰਤ੍ਰੀ ਪਦ ਬੰਦਨ ਕਰਿ ਕੈ। ਗਯੋ ਭੂਪ ਢਿਗ ਹਿਤ ਉਰ ਧਰਿ ਕੈ ॥ ੯੭ ॥ 'ਨਗਰ ਤੋਹਿ ਆਯੋ ਕਰਤਾਰਾ। ਸ਼ਰਨਿ ਗਹੋ[7]ਹੋਵੈ ਨਿਸਤਾਰਾ[8]।ਭਰਮ ਰਿਦੈ ਤੇ ਸਭਿ ਪਰਹਰਿਕੈ[9]।ਚਲਹੁ ਮਿਲਹੁ ਪ੍ਰੇਮਹਿ ਉਰ ਭਰਿਕੈ' ॥੯੮॥ਦੋਹਰਾ॥ ਦੇਵਲੂਤ ਸੁਨਿ ਕਰਿ ਕਹੈ 'ਮਾਨੁਖ ਭੋਜਨ ਮੋਰ† ਗਹੌਂ ਨਤਿਨਕੀ ਸ਼ਰਨ ਹੌਂ[11]ਮਾਨੌਂ ਬਚਨ ਨ ਤੋਰ ॥੯੯॥ਚੌਪਈ॥ਕੈਸੇ ਹੈਂ ਦੇਖੌਂ ਮੈਂ ਜਾਈ'।ਯੌਂ ਕਹਿ ਆਪ ਚਲਾ ਪੁਨ ਰਾਈ॥ ਸਭਿ ਰਾਖਸ਼ਹੈਂ ਜਾਂਕੇ ਸੰਗਾ।ਜਨੁ ਗਿਰ[12]ਆਵਤਿ ਮੇਚਕ[13] ਅੰਗਾ॥੯੦॥ਚਲਿ ਕਰਿ ਆਏ ਜਥਹਿ ਸਮੀਪਾ।ਅੰਧੇ ਭਏ ਸਹਿਤ ਅਵਨੀਪਾ‡।ਇਕ ਮੰਤ੍ਰੀ[14] ਕੋ ਦੇਤਿ ਦਿਖਾਈ। ਔਰ ਫਿਰਹਿ ਭੂਲੇ ਤਿਹਥਾਈਂ॥੯੧॥ਤਥਹਿ ਸਚਿਵ ਨੈ ਗਿਰਾ ਉਚਾਰੀ। 'ਕਯਾ ਕੁਪਤਿ ਸੁਧ ਅਹੈ ਤੁਮਾਰੀ। ਸੂਧੇ ਚਲਤਿ ਨ

[1]ਹੇ ਰਾਜੇ! [2]ਤੇਰੀ ਆਗਿਆ ਹੋਵੇ। [3]ਮੰਤ੍ਰੀ। [4]ਇਸ ਤਰ੍ਹਾਂ। [5]ਜੋੜਕੇ। [6]ਤਿਆਗੀ। [7]ਮੌਜ ਵਾਲੇ। [8]ਸ਼ਰਨ ਫੜੋ। [9]ਮੁਕਤੀ। [10]ਦੂਰ ਕਰਕੇ। [11]ਮੈਂ। [12]ਪਹਾੜ। [13]ਕਾਲੇ। [14]ਵਜ਼ੀਰ। *ਪਾ:—ਕੌਨ ਨਾਮ।

†ਦੇਖੋ ਟੂਕ ਅਧਯਾਯ ੫੦ ਅੰਕ ੯੯ ਦੀ, ਇਹ ਕਿਸੇ ਜੰਗਲ ਯਾ ਛੋਟੇ ਟਾਪੂ ਦਿਚ ਆਦਮ ਖੋਰਾਂ, ਜਾਂਗਲੀ ਲੋਕਾਂ ਦਾ ਜ਼ਿਕਰ ਹੈ, ਜਿਨ੍ਹਾਂ ਨੂੰ ਸਤਿਗੁਰੂ ਜੀ ਨੇ ਐਸੇ ਕੁਕਰਮਾਂ ਤੋਂ ਛੁਡਾਇਆ। ਤਵਾਰੀਖ ਖਾਲਸਾ ਵਾਲਾ ਐਸੇ ਰਾਖਸ਼ਾਂ ਵਾਲੇ ਪ੍ਰਸੰਗਾਂ ਨੂੰ ਆਸਾਮ ਦੀਆਂ ਨਾਗਾ ਪਹਾੜੀਆਂ ਦੇ ਨਾਲ ਰਹਿਣ ਵਾਲੇ ਜਾਂਗਲੀ ਲੋਕਾਂ ਦਾ ਇਲਾਕਾ ਦਰਜ ਕਰਦਾ ਹੈ। ਇਹ ਗਲ ਅਗਲਬ ਜਾਪਦੀ ਹੈ।

‡ਗੁਰੂ ਜੀ ਦੀ ਪ੍ਰਬਲ ਆਤਮ ਸੱਤਾ ਦਾ ਇਹ ਪ੍ਰਭਾਵ ਸੀ।

ਜਾਵਹੁ ਭੂਲੇ। ਅਜਹੁ ਭਿ ਹੋਹੁ ਮੋਹਿ ਅਨਕੂਲੇ'॥੯੨॥ ਭੈ ਕਰਿ ਭਰਪਯੋ[1] ਰਾਖਸ਼ ਰਾਜਾ।ਬੋਲਯੋ ਬਚਨ ਧਰੇ ਬਹੁ ਲਾਜਾ।'ਹੇ ਮੰਤ੍ਰੀ! ਜੈਸਾ ਤੂੰ ਕਹਿਈ। ਤੈਸੋਈ ਪੂਰਨ ਇਹ ਅਹਿਈ[2]॥੯੩॥ ਦੋਹਰਾ ॥ ਅਬ ਮੁਝ ਦਰਸ਼ਨ ਦੇਹਿ* ਜੋ ਚਰਨ ਸ਼ਰਨ ਹੌਂ ਆਉਂ। ਧਰਿ ਸ਼ਰਧਾ ਸੇਵਾ ਕਰੌਂ ਸਦਾ ਜਪੌਂ ਤਿਨ ਨਾਉ' ॥੯੪॥ਚੌਪਈ॥-ਦੀਨ ਭਯੋ ਨ੍ਰਿਪ-ਸਚਿਵ[3] ਬਿਚਾਰਾ। ਸ਼ੁੱਧ ਆਤਮੈ ਜਬਹਿ ਨਿਹਾਰਾ। ਤਬ ਗਮਨਯੋ ਸ਼੍ਰੀ ਗੁਰੂ ਅਗਾਰੀ। ਬੰਦਿ ਹਾਥ ਦ੍ਵੈ ਬਿਨੈ ਉਚਾਰੀ ॥੯੫॥'ਪੂਰਨ ਪੁਰਖ ਸਦਾ ਅਬਿਨਾਸ਼ੀ ! ਗਤਿ ਦਾਯਕ ਕਾਟਤਿ ਜਮ ਫਾਸੀ। ਸੰਤ ਰੂਪ ਸਭਿ ਕੋ ਸੁਖਦਾਈ। ਅਬ ਪਰਤੀਤ ਤੁਮਾਰੀ ਆਈ ॥੯੬॥ ਬਿਨ ਪਰ ਮਿਹਰ ਦ੍ਰਿਸ਼ਟਿ ਨਿਜ ਕੀਜੈ। ਪ੍ਰਗਟ ਭੂਪ ਕੌ ਦਰਸ਼ਨ ਦੀਜੈ'। ਸੁਨੀ ਅਕਪਟ[4] ਸਚਿਵ ਕੀ ਬਾਨੀ। ਬਿਨੈ ਦੇਖਿ ਬੋਲੇ ਗੁਨਖਾਨੀ ॥ ੯੭ ॥ 'ਭੂਪਤਿ ! ਲੋਚਨ ਖੋਲਹੁ ਨੀਕੇ। ਦੇਖੋ ਹਮ ਦਿਸ਼ ਅਹੈਂ ਨਜੀਕੇ[5]'।ਸੁਨੀ ਕਾਨ ਮਹਿੰ ਜਬ ਗੁਰੂ ਬਾਨੀ। ਖੁਲਿਗੇ ਲੋਚਨ,ਭਾ ਤਮ ਹਾਨੀ[6] ॥ ੯੮ ॥ ਕਮਲ ਬਦਨ ਕੌ ਜਬ ਹੀ ਦੇਖਾ। ਪਰਸੋ ਚਰਨ, ਕਰਿ ਪ੍ਰੇਮ ਬਿਸ਼ੇਖਾ† । ਲਖਿ ਕਰਿ ਕਲਾ ਬਿਸਾਲ ਮਹੀਪਾ[7]। ਬਿਨੈ ਬਖਾਨੀ ਬੈਠਿ ਸਮੀਪਾ ॥ ੯੯ ॥ 'ਕਰੀ ਅਵਗ਼ਯਾ ਰਾਵਰਿ[8] ਜੋਊ। ਕ੍ਰਿਪਾ ਧਾਰਿ ਬਖਸ਼ਹੁ ਤੁਮ ਸੋਊ। ਚਲਹੁ ਨਗਰ ਮਹਿੰ ਕਰਹੁ ਬਸੇਰਾ। ਸਭਿ ਰਾਖਸ਼ ਦਲ ਲਖਿ ਕਰਿ ਚੇਰਾ' ॥੧੦੦॥ਹੋਇ ਦੀਨ ਪੁਰਿ ਕੌ ਲੈ ਆਏ। ਸੁੰਦਰ ਮੰਦਰ ਬੀਚ ਬਸਾਏ। ਸੇਵਾ ਕਰਨ ਲਗੇ ਮਨ ਭਾਈ। ਬਾਰ ਬਾਰ ਬੰਦਹਿੰ ਸਿਰ ਨਾਈ ॥ ੧੦੧ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਮਧੁਰਬੈਨ, ਰਾਖਸ਼ਨ' ਪ੍ਰਸੰਗ ਬਰਨਨੰ ਨਾਮ ਚਤੁਰ ਪੰਚਾਸਮੋਂ ਅਧਯਾਯ ॥ ੫੪ ॥

੫੫. [ਗੁਰ ਚਰਣ ਮੰਗਲ। ਦੇਵਲੂਤ, ਏਨਮਾਨਸ ਰਾਖਸ਼।]

ਦੋਹਰਾ ॥ ਸ਼੍ਰੀ ਗੁਰੂ ਚਰਨ ਖਗੇਸ਼ ਸਮ ਜਾਇ ਸ਼ਰਨ ਤਿਨ ਕੋਇ‡।
ਜਗ ਬੰਧਨ ਅਹਿਰਾਜ ਸੋ ਮੁਕਤੈ ਤਿਨ ਤੇ ਸੋਇ§ ॥ ੧ ॥

{ ਖਗੇਸ਼=ਗਰੁੜ। ਖ਼ੰਸ:, ਖਗ=ਪੰਛੀ ਏਸ਼=ਮਾਲਿਕ } { ਪੰਛੀਆਂ ਦਾ ਸੁਆਮੀ, ਭਾਵ ਗਰੁੜ ! }

---

[1]ਭਰਿਆ। [2]ਹੈ। [3]ਮੰਤ੍ਰੀ ਨੇ। [4]ਖੋਟ ਤੋਂ ਬਿਨਾਂ। [5]ਪਾਸ। [6]ਅੰਧੇਰਾ ਨਾਸ਼ ਹੋ ਗਿਆ। [7]ਰਾਜ ਨੇ। [8]ਆਪਦੀ। *ਪਾ:-ਦੇਇ, ਦੇਹੁ। †ਪਾ:-ਪਰ ਭਾਇ ਬਿਸ਼ੇਖਾ ! ‡ਪਾ:-ਜੋਇ। §ਪਾ:-ਮੁਕਤ ਤਿਨੈ ਤੇ ਹੋਇ।

{ ਅਹਿਰਾਜ=ਸੱਪਾਂ ਦਾ ਵੱਡਾ (ਅ) ਵੱਡੇ ਵਡੇ ਸੱਪ, ਨਾਗ।
ਸੰਸ:, ਅਹਿ=ਸੱਪ, ਰਾਜ=ਵਡਾ } =ਸ਼ੇਸ਼ਨਾਗ। }

ਅਰਥ–ਸ਼੍ਰੀ ਗੁਰੂ ਜੀ ਦੇ ਚਰਣ ਗਰੁੜ ਸਮਾਨ ਹਨ, ਜਗਤ ਦੇ ਬੰਧਨ ਵੱਡੇ ਵੱਡੇ ਸੱਪਾਂ ਸਮਾਨ ਹਨ (ਜੋ) ਕੋਈ ਉਨ੍ਹਾਂ (ਚਰਣਾਂ) ਦੀ ਸ਼ਰਨ ਜਾ ਪਵੇ ਓਹ ਉਨ੍ਹਾਂ (ਜਗਬੰਧਨਾਂ) ਤੋਂ ਛੁਟਕਾਰਾ ਪਾ ਲੈਂਦਾ ਹੈ।

ਭਾਵ–ਜੇ ਅਹਿਰਾਜ ਤੋਂ ਮਤਲਬ ਵੱਡੇ ਸੱਪਾਂ ਦਾ ਲਈਏ ਤਾਂ ਜਗ ਬੰਧਨਾਂ ਨਾਲ ਸੁਹਣਾ ਢੁਕਦਾ ਹੈ, ਕਿਉਂਕਿ ਕਵਿ ਜੀ ਨੇ ਜਗ ਬੰਧਨਾਂ ਨੂੰ ਬਹੁਵਚਨ ਲਿਖਿਆ ਹੈ। ਇਸ ਲਈ ਦ੍ਰਿਸ਼ਟਾਂਤ ਵਿਚ ਕਹੇ ਪਦਾਂ ਦਾ ਭਾਵ ਭੀ ਬਹੁਵਚਨ ਵਿਚ ਚਾਹੀਦਾ ਹੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸੁਨਹੁ ਗੁਰੂ ਅੰਗਦ ਗਤਿ ਦਾਨੀ। ਕਥਾ ਰਸਾਲ ਬਿਸਾਲ ਸੁਹਾਨੀ। ਦੇਵਲੂਤ ਨਿਜ ਭ੍ਰਿੱਤ[1] ਬੁਲਾਏ। ਤੁਰਨ ਰਾਖਸ਼ ਸਪਤ ਪਠਾਏ[2] ॥ ੨ ॥ ਤਿਨ ਤੇ ਫਲ ਮਧੁਰੇ ਮੰਗਵਾਏ। ਉੱਤਮ ਔਰ ਅੰਨ ਅਨਿਵਾਏ। ਕਰੁਨਾਨਿਧਿ ਕੇ ਧਰੇ ਅਗਾਰੀ। ਹਾਥ ਜੋਰਿ ਕਰਿ ਗਿਰਾ ਉਚਾਰੀ ॥੩ ॥ ਦੋਹਰਾ ॥ 'ਕਰਹੁ ਰਸੋਈ ਸੰਤ ਜੀ ! ਭੋਜਨ ਅਚਹੁ ਬਨਾਇ। ਸ਼ਰਧਾ ਪੂਰਨ ਕੀਜਿਯੇ' ਸੁਨਿ ਸ਼੍ਰੀ ਗੁਰੂ ਅਲਾਇ ॥੪॥ ਚੌਪਈ॥ 'ਸ਼ੁਭ[3] ਉਪਦੇਸ਼ ਜਿ ਲੇਹੁ ਹਮਾਰਾ। ਅਸਨ ਕਰੈਂ ਤਬ ਅੰਗੀਕਾਰਾ। ਯੰ ਨਹਿੰ ਤੁਮਰੋ ਖਾਇ ਕਦਾਪੀ। ਹੋ ਸਭਿ ਜੀਵਨ ਕੇ ਸੰਤਾਪੀ[4]' ॥ ੫ ॥ ਦੇਵਲੂਤ ਕਹਿ 'ਜਿਹ ਬਿਧਿ ਕਹਿਹੋ। ਸ਼੍ਰੀ ਪ੍ਰਭੁ ਜੀ! ਤਿਸ ਬਿਧਿ ਮੈਂ ਰਹਿਹੌਂ। ਕਰਹੁ ਆਪ ਉਪਦੇਸ਼ਹਿ ਜੋਈ[5]। ਸੁਨਿ ਕਰਿ ਕਰੌਂ ਕ੍ਰਿੱਤਿ ਮੈਂ ਸੋਈ' ॥ ੬ ॥ ਭਾ ਅਨੁਸਾਰਿ[6] ਪਿਖਯੋ ਗੁਨਖਾਨੀ'। ਕੁਮਤਿ ਕਦਨ ਕੋ ਬੋਲੇ ਬਾਨੀ। 'ਪ੍ਰਿਥਮ ਭਜਹੁ ਆਮਿਖ[7] ਕੋ ਖਾਨਾ। ਕਰਹੁ ਜਾਸ ਹਿਤ ਜੀਵਨ ਹਾਨਾ[8] ॥ ੭ ॥ ਸਿਮਰਹੁ ਥਹੁਰ ਨਾਮ ਸੁਖ ਪਾਈ। ਦ੍ਵੈ ਲੋਕਨ ਜੋ ਹੋਤਿ ਸਹਾਈ। ਚਿਰੰਕਾਲ ਭਾ ਤੁਮ ਕੁਲ ਮਾਂਹੀ। ਭਯੋ ਪ੍ਰਹਲਾਦ ਜਪਯੋ ਮੁਖ ਤਾਂਹੀ ॥੮ ॥ ਦ੍ਵੈ ਲੋਕਨ ਮਹਿੰ ਤਾਂਕੀ ਰਾਖੀ। ਚਲੀ ਜਾਤ ਅਜਹੂੰ ਲੌ ਸਾਖੀ[10]। ਹਰਨਾਖਸ਼ ਪਿਤ ਬਹੁ ਦੁਖ ਦੀਨੋ।ਤਦਪਿ ਨਾਮ ਕੋ ਤਜਿਨ ਨ

---

[1]ਆਪਣੇ ਦਾਸ। [2]ਭੇਜੇ। [3]ਚੰਗਾ। [4]ਦੁਖਦਾਈ। [5]ਜੋ ਵੀ। [6]ਅਧੀਨ ਹੋਯਾ। [7]ਗੁਰੂ ਜੀ ਨੇ [8]ਮਾਸ। [9]ਜੀਵਾਂ ਦਾ ਨਾਸ਼। [10]ਗਵਾਹੀ।

ਕੀਨੋ ॥੬॥ ਪ੍ਰਭੁ ਕੀ ਭਗਤਿ ਕਰਹੁ ਮਨ ਲਾਈ* । ਪਿਖਹੁ ਬਿਭੀਖਨ ਹੈ ਅਬ ਤਾਂਈ। ਤਿਹ ਕੋ ਭ੍ਰਾਤ[1] ਹੁਤੋ ਜਗ ਰਾਵਨ । ਹਨਯੋ ਸੁ ਰਾਮਚੰਦ[2] ਜਸੁ ਪਾਵਨ ॥ ੧੦ ॥ ਅਪਨੋ ਭਗਤ ਬਿਭੀਖਨ ਜਾਨਾ । ਲੰਕ ਰਾਜ ਦੇ ਅਮਰ ਕਰਾਨਾ। ਤਿਨ ਕੀ ਦਿਸ਼ ਦੇਖਹੁ ਬਿਧਿ ਨੀਕੀ। ਤੁਮ ਭੀ ਕਰਹੁ ਭਾਵਨਾ[3] ਜੀ ਕੀ ॥ ੧੧ ॥ ਕਿਹ ਅਘ[4] ਤੇ ਰਾਖਸ਼ ਤਨ ਪਾਏ। ਅਬ ਕੁਕਰਮ ਜੇ ਲੇਹੁ ਕਮਾਏ। ਪਾਵਹੁ ਨਰਕ ਜਾਇ ਦੁਖ ਭਾਰੀ। ਤਿਹ ਤੇ ਕੋਇ ਨ ਸਕਹਿ ਉਬਾਰੀ ॥ ੧੨ ॥ ਤਜਹੁ ਤਾਮਸੀ ਬ੍ਰਿਤਿ[5] ਦੁਖਾਰੀ। ਕਰਹੁ ਭਗਤਿ ਕਰਤਾਰ ਸੁਖਾਰੀ[6]। ਸੁਨਤਿ ਸ਼ੋਨ ਹਉਮੈਂ ਤਜਿ ਬੋਲਾ। 'ਅਬ ਹੌਂ ਤੁਮ ਅਨੁਸਾਰਿ ਅਡੋਲਾ ॥ ੧੩ ॥ ਦਰਸ਼ਨ ਕਰਤਿ ਪਾਪ ਮਤਿ ਭਾਗੀ। ਸੁਨਿਕੈ ਬਚਨ ਨਾਮ ਲਿਵਲਾਗੀ। ਤੁਮਰੇ ਚਰਨਨ ਮਨ ਅਨੁਰਾਗਾ। ਭਯੋ ਆਜ ਤੇ ਮੈਂ ਵਡਭਾਗਾਂ[7] ॥ ੧੪ ॥ ਸੁਨਿਯੇ ਸ਼੍ਰੀ ਅੰਗਦ ਮੁਝ ਤਾਂਈ। ਅਸਨ ਕਰਨ ਗੁਰ ਗਿਰਾ ਅਲਾਈ। ਤਿਹ ਛਿਨ ਕੀਨ ਅਹਾਰ ਤਿਆਰਾ । ਅਚਵਨ ਲਗੇ ਰੂਪ ਕਰਤਾਰਾ ॥ ੧੫ ॥ ਰਾਖਸ਼ ਰਾਜ ਸਚਿਵ[8] ਨਿਜ ਲੀਨੇ। ਬੈਸਨੋ ਪਾਸ ਤਹਾਂ ਰੋਸ ਭੀਨੇ। ਅਰਧ ਖਾਇ ਦੀਨੋ ਤਿਨ ਤਾਂਈ। ਆਇਸ ਮਾਨ ਲੀਨਿ ਮੁਖ ਪਾਈ ॥੧੬॥ ਖਾਵਤਿ ਹੀ ਖੁਲ ਗਏ ਕਪਾਟਾ[9]। ਚਿਰੰਕਾਲ ਭ੍ਰਮ ਪਰਦਾ ਪਾਟਾ। ਮੁਕਤਿ ਯੋਗ ਹ੍ਵੈਗੋ ਤਿਹ ਕਾਲਾ। ਇਕ ਮੰਤ੍ਰੀ ਪੁਨ ਦੁਤਿਯ ਭੁਵਾਲਾ[10] ॥ ੧੭ ॥ ਕੇਤਿਕ[11] ਦਿਨ ਤਹਿੰ ਰਹੇ ਗੁਸਾਈਂ। ਗੁਰੁ ਸਿੱਖੀ ਕੀ ਰੀਤਿ ਚਲਾਈ।ਸਭਿ ਰਾਖਸ਼ ਕੋ ਨਾਮ ਜਪਾਯੋ। ਆਮਿਖ ਖਾਨ ਤਿਨਹਿੰ ਤਜਿਵਾਯੋ ॥੧੮॥ ਜੀਅਘਾਤ ਕੀ ਬਾਨ[12] ਬਿਸਾਰੀ। ਸਤਿਸੰਗਤਿ ਕਰਿ ਹੀ ਸੁਖਬਾਰੀ। ਭੇ ਤਯਾਰ ਜਥ ਚਲਿਨੇ ਹੇਤਾ। ਭਨਤਿ ਭਏ ਬੇਦੀ ਕੁਲਕੇਤਾ ॥੧੯॥ 'ਸੁਧਰਸੈਨ ਜੋ ਭੂਪ ਮਹਾਨ॥ਦੇਵਲੂਤ! ਮਾਨਹੁ ਤਿਹ ਆਨਾ[13]। ਹਿੰਸਾ ਨਹੀਂ ਜੀਵ ਕੀ ਕੀਜੈ। ਸਤਿਗੁਰ ਜਾਪ ਜਪਹੁ ਦੁਖ ਛੀਜੈ[14] ॥ ੨੦ ॥ ਦੋਹਰਾ ॥ ਦੇਵਲੂਤ ਬੋਲਯੋ ਤਬਹਿ 'ਮੁਝ ਤੇ ਉਤਮ ਧ੍ਰੁਵਿ[15]। ਸ਼ਕਤਿ[16] ਨਹੀਂ ਤ੍ਰਿਣ[17] ਤੋਰਿਹੌਂ ਸੁਨਿਯੇ

---

[1]ਭਾਈ। [2]ਮਾਰਿਆ ਜਿਸ ਨੂੰ ਰਾਮਚੰਦ ਨੇ। [3]ਸ਼ਰਧਾ। [4]ਧਾਪ । [5]ਤਮੋ ਗੁਣੀ ਬ੍ਰਿਤੀ। [6]ਮੰਤ੍ਰੀ। [7]ਮਨ ਦੇ ਪੜਦੇ। [8]ਰਾਜਾ। [9]ਕਈਕ । [10]ਵਾਦੀ। [11]ਤਿਸਦੀ ਆਣ ਮੰਨੋਂ। [12]ਧ੍ਰੁੜੀ । [13]ਤਾਕਤ । [14]ਤੀਲਾ, ਭਾਵ ਆਪ ਦੀ ਆਗਿਆ ਬਿਨਾਂ ਤੀਲਾ ਨਹੀਂ ਤੋੜ ਸਕਦਾ। *ਪਾਃ—ਸੁਖਦਾਈ।

ਸ਼੍ਰੀ ਜਗ ਮੂਰ[1] ॥ ੨੧ ॥ ਚੌਪਈ ॥ ਰਾਵਰ ਕੀ ਆਇਸ ਧਰਿ ਸੀਸਾ। ਸੁਧਰਸੈਨ ਅਬ ਭਾ ਮਮ ਈਸ਼ਾ[2]। ਗਮਨ ਸਮੈਂ ਰਾਖਸ਼ ਮਿਲਿ ਸਾਰੇ। ਸ਼੍ਰੀ ਗੁਰੂ ਕੇ ਪਦ ਕਮਲ ਜੁਹਾਰੇ[3] ॥੨੨॥'ਸ਼੍ਰੀ ਨਾਨਕ ਸ਼੍ਰੀ ਨਾਨਕਨਾਮੂ'। ਸਿਮਰਨ ਕਰਨ ਲਗੇ ਅਭਿਰਾਮੂ। ਬਿਦਾ ਹੋਇ ਗਮਨੇ ਗੁਨਖਾਨੀ।ਕਿਤ ਅਵਨੀ[4] ਕਿਤ ਸਾਗਰ[5] ਪਾਨੀ ॥੨੩॥ ਚਲੇ ਜਾਂਹਿ ਇਕਸਾਰ ਅਗਾਰੀ। ਆਇ ਗਯੋ ਕਾਨਨ[6] ਤਬ ਭਾਰੀ। ਫੂਲ ਫਲਨ ਸੋਂ ਪੂਰਨ ਰੂਰਾ। ਕਿਤੀ ਦੂਰ ਲੌਂ ਦੀਸਤਿ ਭੂਰਾ ॥੨੪॥ ਤਾਂ ਕੇ ਪਹੁੰਚੇ ਜਾਇ ਮਝਾਰਾ। ਦੇਖੀ ਬਨ-ਮਾਨਸ*ਕੀ ਡਾਰਾ। ਬਾਲ ਬਿਸਾਲ ਦਿਗੰਬਰ[7] ਅੰਗਾ। ਰੂਪ ਭਯਾਨਕ ਮੋਚਕ ਰੰਗਾ ॥ ੨੫ ॥ ਪਸੂ ਸਮਾਨ ਕ੍ਰਿਆ ਜਿਨ ਕੇਰੀ। ਮਰਦਾਨੇ ਜਬ ਡਾਰ ਸੁ ਹੇਰੀ। ਭੈ ਕਰਿ ਪ੍ਰਭੂ ਸੋਂ ਗਿਰਾ ਅਲਾਈ। 'ਬਨ ਮੈਂ ਕਯਾ ਇਹ ਬਡੀ ਬਲਾਈ ॥ ੨੬ ॥ ਇਨ ਤੇ ਮੋ ਕੋ ਲਗਹਿ ਅਤੰਕਾ[8]। ਸੁਨਿ ਬੋਲੇ ਸ਼੍ਰੀ ਬਦਨਮਯੰਕਾ[9]। 'ਬਨਮਾਨਸ ਇਨ ਕੋ ਪਹਿਚਾਨੋ। ਕਿਉਂ ਹਿਰਦੇ ਡਰ ਤੁਝ ਨੈ ਮਾਨੋ?' ॥੨੭॥ ਹਮਹਿ ਬਿਲੋਕਾ ਤਿਨ ਨੈ ਜਬ ਹੀ। ਭਾਗ ਚਲੇ ਡਰਿ ਕੈ ਉਰ ਸਭਿ ਹੀ। ਰਹਯੋ ਏਕ ਠਾਂਢਾ ਤਿਹ ਥਾਈ। ਔਰ ਗਏ ਸਭਿ ਦੂਰ ਪਲਾਈ ॥੨੮॥ ਮੈਂ ਬੂਝਯੋ ਤਬ ਤਿਹ ਕੇ ਸਾਥਾ। 'ਕੌ ਹੈ ਤੂੰ?ਕਹਿਯੋ ਨਿਜ ਗਾਥਾ'।ਸੁਨਿ ਤਿਹ ਊਚੇ ਚੀਕ ਪੁਕਾਰੀ। ਲਖੀ ਨ ਪਸੂ ਸਮਾਨ ਉਚਾਰੀ ॥ ੨੯ ॥ ਬੂਝੇ ਮੈਂ ਤਬ ਹੀ ਗੁਨ ਐਨਾ। 'ਕਿਉਂ ਨਹਿੰ ਏ ਬੋਲਤਿ ਸ਼ੁਭ ਬੈਨਾ?।ਮਾਨੁਖ ਸੇ ਇਨਕੇ ਸਰਬੰਗਾ।ਹਮਕੋ ਪਿਖਿ ਭਾਗੇ ਡਰ ਸੰਗਾ'॥੩੦॥ਸ਼੍ਰੀ ਗੁਰੂ ਕਹੈਂ 'ਬੈਨ ਇਨ ਐਸੇ। ਨਹੀਂ ਭਨਤਿ ਮਾਨੁਖ ਬਚ ਜੈਸੇ।ਪਸ਼ੂ ਸਮਾਨ ਅਹੈਂ ਅਨਜਾਨੇ। ਤਿਨ ਤੇ ਕਛੁਕ ਹੋਸ਼ ਸਰਸਾਨੇ ॥੩੧॥ ਰਹਯੋ ਏਕ ਠਾਂਢਾ ਤਹਿੰ ਜੋਊ। ਬਨ ਮੈਂ ਲੇਨਿ ਗਯੋ ਫਲ ਸੋਊ। ਮਧੁਰ ਰਸਾਲ ਦੇਖਿ ਕਰਿ ਆਨੇ†। ਹਮ ਤੇ ਦੂਰ ਧਰੇ ਡਰ ਮਾਨੇ ॥੩੨॥

---

[1]ਜਗਤ ਦਾ ਮੂਲ। [2]ਮਾਲਕ। [3]ਨਮਸਕਾਰ ਕੀਤੀ। [4]ਪ੍ਰਿਥਵੀ। [5]ਸਮੁੰਦਰ। [6]ਜੰਗਲ। [7]ਨੰਗੇ। [8]ਡਰ। [9]ਚੰਦ੍ਰ ਮੁਖ ਵਾਲੇ।

*ਬਾਂਦਰ ਜਾਤੀ ਵਿਚੋਂ ਇਹ ਇਕ ਵਧੇਰੇ ਨਰਮ ਤੇ ਸਿਆਣੀ ਜਾਤ ਹੈ, ਇਸ ਨੂੰ ਅਜ ਕਲ ਉਰੰਗੋਟੈਂਗ ਕਹਿੰਦੇ ਹਨ। ਆਦਮੀ ਵਾਂਙੂ ਖਲੋਕੇ ਟੁਰ ਲੈਂਦਾ ਹੈ। ਅਜ ਕਲ ਦੇ ਸਿਆਣੇ ਕਹਿੰਦੇ ਹਨ ਕਿ ਕੁਛ ਲਫਜ਼ ਬੀ ਇਨ੍ਹਾਂ ਦੀ ਬੋਲੀ ਵਿਚ ਹਨ, ਜਿਸ ਨਾਲ ਆਪੋ ਵਿਚ ਕੁਛ ਗਲ ਬਾਤ ਸਮਝ ਸਮਝਾ ਲੈਂਦੇ ਹਨ।

†ਇਹ ਗੁਰੂ ਜੀ ਦੀ ਆਤਮ ਸਤਯ ਦਾ ਕ੍ਰਿਸ਼ਮਾਂ ਹੈ।

ਬਹੁਰੋ ਸੋ ਭੀ ਗਯੋ ਪਲਾਈ[1]। ਮਿਲਯੋ ਸੰਗਿ[2] ਅਪਨੇ ਮਹਿ ਜਾਈ। ਪ੍ਰਭੁ ਜੀ ਲੇਕਰਿ ਫਲ ਨਿਜ ਪਾਨੇ। ਕਹਿਨ ਲਗੇ 'ਖਾਵਹੁ ਮਰਦਾਨੇ' ॥੩੩॥ਮਾਨ ਬਚਨ ਲੀਨੇ ਕਰ ਮਾਂਹੀ। ਖਾਨ ਲਗਯੋ'ਹੈਂ ਮਧੁਰ' ਸਰਾਹੀ[3]। ਖਾਇ ਬਹੁਤ ਜਬ ਹੀ ਤ੍ਰਿਪਤਾਨਾ। ਪੁਨ ਅੱਗ੍ਯਾ ਕੀਨੇ ਪ੍ਰਸਥਾਨਾ ॥੩੪॥ ਕਹੂੰ ਸਿੰਧੁ ਆਵਹਿ ਮਗ ਮਾਂਹੀ। ਕਹੂੰ ਟਾਪੂ ਧਰਨੀ ਪਰ ਜਾਹੀਂ*।ਕਿਤਿਕ ਦਿਵਸ ਜਬ ਕੀਨ ਪਯਾਨਾ। ਛੁਧਾ ਸੰਗਿ ਬਿਹਬਲ ਮਰਦਾਨਾ ॥ ੩੫ ॥ ਤਬ ਕਾਨਨ ਆਵਾ ਇਕ ਭਾਰੀ। ਸਫਲ ਬਿਟਪ[4] ਹੈਂ ਜਾਸ ਮਝਾਰੀ। ਪੁਸ਼ਪਨ ਪੱਤ੍ਰਨ ਸੋਂ ਬਹੁ ਸੁੰਦਰ। ਗਮਨੇ ਸ਼੍ਰੀ ਗੁਰੂ ਤਿਹ ਕੇ ਅੰਦਰ ॥੩੬॥ ਖਰੇ ਭਰੋਵਰੁ ਬ੍ਰਿੰਦ ਉਤੰਗਾ। ਜਿਹ ਬਨ ਮੈਂ ਨਹਿਂ ਏਕ ਬਿਹੰਗਾ[5]। ਜੰਬੁਕ[6] ਕੇਹਰਿ[7] ਬ੍ਰਿਕ[8] ਨ ਕੁਰੰਗਾ[9] । ਸੂਕਰ[10] ਸਸਾ[11] ਨ ਰੋਝ[12] ਮਤੰਗਾ[13] ॥ ੩੭ ॥ ਜੀਵ ਨਾਮ ਜਿਹ ਮੈਂ ਨਹਿਂ ਕੋਈ। ਪਰਯੋ ਸ਼ੂਨ ਚਹੁੰ-ਦਿਸ਼ ਤੇ ਸੋਈ। ਤਾ ਮਹਿਂ ਪਿਖਿ ਛਾਯਾ ਰਮਣੀਕਾ।ਬੈਠਿ ਗਏ ਬੇਦੀ ਕੁਲ ਟੀਕਾ ॥ ੩੮ ॥ ਏਕ ਮਹੂਰਤ ਬੀਤਾ ਜਬਹੀ। ਬੋਲਯੋ ਮਰਦਾਨਾ ਬਚ ਤਬਹੀ। 'ਛੁਧਾ ਸੰਗਿ ਬਿਹਬਲ ਮਮ ਪ੍ਰਾਨਾ। ਆਇਸ ਦੇਹੁ ਕਰੋਂ ਫਲ ਖਾਨਾ॥੩੯॥ ਕਿਤਿਕ† ਦਿਵਸ ਬੀਤੇ ਬਿਨ ਖਾਏ। ਨਹਿਂ ਅਹਾਰ ਮਗ ਮੈਂ ਕਿਹ ਥਾਏਂ। ਇਸ ਬਨ ਮਹਿਂ ਦੀਸਹਿਂ ਫਲ ਰੂਰੇ। ਮਧੁਰ ਬਿਸਾਲ ਰਸਨ ਕੇ ਪੂਰੇ' ॥੪੦॥ ਸ਼੍ਰੀ ਨਾਨਕ ਸੁਨਿ ਬਚਨ ਬਖਾਨਾ। 'ਬੈਠਹੁ ਹਮਰੇ ਢਿਗ ਮਰਦਾਨਾ। ਇਸ ਬਨ ਕੋ ਨੀਕੋ ਨਹਿਂ ਲਖਿਯੇ। ਚਹੁੰ ਓਰ ਤੇ ਸ਼ੂਨੋ ਪਿਖਿਯੇ ॥੪੧॥ ਪਸ਼ੂ ਨ ਪੰਖੀ ਦੇਤਿ ਦਿਖਾਈ। ਜਹਿਂ ਮਾਨੁਖ ਕੋ ਖੋਜ ਨ ਪਾਈ। ਧਰਿ ਧੀਰਜ ਕੋ ਬੈਠਿ ਸਮੀਪਾ'। ਪੁਨ ਚੁਪ ਭੇ ਬੇਦੀ ਕੁਲਦੀਪਾ ॥੪੨॥ ਸੁਨਿ ਰਿਸ[14] ਜਗੀ ਅਧਿਕ ਮਰਦਾਨੇ।ਖਿਝਕੈ ਨਿਸ਼ਠੁਰ[15] ਬਚਨ ਬਖਾਨੇ। 'ਜਹਿ ਅਹਾਰ ਆਵਤਿ ਕਰ ਮੇਰੇ। ਬਰਜਹਿਂ ਤਹਿਂ ਨ ਜਾਨ ਦੇਂ

[1]ਉਹ ਬੀ ਨੱਸ ਗਿਆ। [2]ਸਾਥੀਆਂ। [3]ਸਲਾਹੁੰਦਾ ਹੈ। [4]ਫਲਾਂ ਵਾਲੇ ਬ੍ਰਿੱਛ। [5]ਪੰਛੀ। [6]ਗਿਦੜ। [7]ਸ਼ੇਰ। [8]ਬਘਿਆੜ। [9]ਹਰਨ। [10]ਸੂਰ। [11]ਸਹੇ। [12]ਪਾਹੜੇ। [13]ਹਾਥੀ। [14]ਗੁੱਸਾ। [15]ਕਰੜੇ।

*ਇਨ੍ਹਾਂ ਤੋਂ ਪਤਾ ਸਹੀ ਹੁੰਦਾ ਹੈ ਕਿ ਨੇੜੇ ਨੇੜੇ ਦੇ ਛੋਟੇ ਛੋਟੇ ਟਾਪੂਆਂ ਵਿਚ ਤੇ ਸਮੁੰਦਰ ਦੇ ਨੇੜੇ ਤੇੜੇ ਫਿਰ ਰਹੇ ਹਨ, ਜਿੱਥੇ ਕਿ ਸੋਨਦੀਪ ਹੈ। ਏਹ ਬੀ ਹੋ ਸਕਦਾ ਹੈ ਕਿ ਆਸਾਮ ਤੇ ਦੱਖਣੀ ਟਾਪੂਆਂ ਦੀ ਯਾਤ੍ਰਾ ਦੀਆਂ ਸਾਖੀਆਂ ਹਿੰਦਾਲੀਏ ਵਿਗਾੜੂ ਨੇ ਆਪਣੇ ਖ਼ਯਾਲ ਮਿਲਾਕੇ ਅੱਗੜ ਪਿੱਛੜ ਤੇ ਵੱਧ ਘੱਟ ਕਰ ਦਿੱਤੀਆਂ ਹੋਣ।

†ਪਾਃ—ਕਿਤੇ।

ਨੇਰੇ ॥ ੪੩ ॥ ਮਨਹੁ ਬੈਰ ਕਰਿ ਮਾਰਤਿ ਮੋਹੀ। ਕਯੋਂ ਜੀਵਨ ਜਗ ਮਹਿੰ ਅਬ ਹੋਹੀ। ਕਹਾਂ ਖ਼ੁਦਾਇ ਮੁਝਹਿ ਮ੍ਰਿਤੁ ਦੀਨੀ। ਰਹੈ ਦੇਹਿ ਜਹਿੰ ਖ਼ਫ਼ਨ ਬਿਹੀਨੀ ॥ ੪੪ ॥ ਨਹੀ ਗੋਰ[1]* ਮੇਰੀ ਕਿਨ ਕਰਨੀ। ਯੌਂ ਹੀ ਪਰਯੋ ਰਹੌਂ ਗੋ ਧਰਨੀ। ਹੌਂ ਤੋ ਭੂਮ ਕਰਤਿ ਗੁਜਰਾਨਾ।ਮਾਂਗਮਾਂਗ ਅਪਨੇ ਜਜਮਾਨਾ ॥੪੫॥ ਬੈਠਯੋ ਸਦਨ ਸਭੈ ਸੁਖ ਪਾਵਤਿ। ਨਿਜ ਪਰਵਾਰ ਮਿਲਯੋ ਹਰਖਾਵਤਿ[2]। ਉਜਰਯੋ ਹੁਤੋ ਆਪ ਇਹ ਘਰ ਤੇ। ਮੁਝੈ ਉਜਾਰਯੋ ਗੁਜਰ[3] ਸੁ ਕਰਤੇ ॥ ੪੬ ॥ ਨਿਕਟ ਬਿਟਪ ਕੇ ਫਲ ਹੈਂ ਮੇਰੇ। ਤ੍ਰਿਪਤੋਂ ਇਨਕੋ ਖਾਇ ਘਨੇਰੇ।ਇਹ ਰਜਾਇ ਮੁਝ ਦੇਤਿ ਨ ਕੈਸੇ। ਜਾਨਤਿ ਛੁਧਾ ਆਪਨੀ ਜੈਸੇ ॥ ੪੭ ॥ ਹੌਂ ਨ ਸਕੌਂ ਸਹਿ ਭੂਖ ਘਨੇਰੀ। ਇਨ ਕੋ ਹਸੀ ਸੁਹਾਵਤਿ ਮੇਰੀ[4]। ਭਖੋ ਛੁਧਾਤੁਰ ਜਾਨਤਿ ਨਾਂਹੀ।ਫਲ ਨ ਖਾਨ ਦੇਵਤਿ ਬਰਜਾਹੀਂ[5] ॥੪੮॥ਅਸ ਪ੍ਰਕਾਰ ਖਿਝ ਕਹੇ ਅਯੋਗੂ†।ਕਾਨਨ ਗਮਨਯੋ ਬਿਨਾ ਨਿਯੋਗੂ[6]।

[1]ਕਬਰ । [2]ਪ੍ਰਸੰਨ ਹੁੰਦਾ ਸਾਂ । [3]ਗੁਜ਼ਾਰਾ । [4]ਮੇਰੇ ਨਾਲ ਹਾਸੀ ਕਰਨੀ। [5]ਰੋਕਦੇ ਹਨ। [6]ਆਗਯਾ ਤੋਂ ਬਿਨਾਂ ਹੀ।

*ਮਰਦਾਨੇ ਦੇ ਇਹ ਬਚਨ ਗੁੱਸੇ ਵਿੱਚ ਕਹੇ ਹੋਏ ਹਨ। ਜੈਸਾ ਕਿ ਉਹ ਆਪ ਅੰਕ ੫੪ ਵਿਚ ਆਖਦਾ ਹੈ 'ਕਹੇ ਕੁਬਚਨਾ ਮੋਹ ਅਗੂਵਾ' ਜਦੋਂ ਮੱਚਮੁਚ ਮਰਦਾਨੇ ਦਾ ਅੰਤ ਕਾਲ ਆਉਂਦਾ ਹੈ ਤਾਂ ਗੁਰੂ ਜੀ ਨੂੰ ਆਖਦਾ ਹੈ—ਮੁਝ ਦਿਹੁ ਦਾਹੁ ਅਗਨ ਜਗਸਾਈਂ। ਧਰਨ ਬਿਖੈ ਦਫਨਾਵਹੁ ਨਾਂਹੀ'। [ਸ਼੍ਰੀ ਗੁ: ਨਾ: ਪ੍ਰਕਾਸ਼ ਉਤ੍ਰਾ: ਅਧ: ੩੫ ਅੰਕ ੧੪] ਫਿਰ ਉਸੇ ਅਧਯਾਯ ਦੇ ਅੰਕ ੨੯ ਵਿੱਚ ਮਰਦਾਨੇ ਨੂੰ ਅਗਨ ਦਾਹ ਦਿੱਤਾ ਲਿਖਿਆ ਹੈ।

†ਸ਼੍ਰੀ ਗੁ: ਨਾਨਕ ਪ੍ਰਕਾਸ਼ ਵਿੱਚ ਇਕ ਤੋਂ ਵਧੀਕ ਵੇਰ ਮਰਦਾਨੇ ਨੂੰ ਭੁੱਖ ਦੇ ਦੁੱਖ ਤੋਂ ਆਤੁਰ ਹੋਇਆ ਦੱਸਿਆ ਗਿਆ ਹੈ ਤੇ ਕਈ ਵੇਰ ਤਾਂ ਇਸ ਵਿਆਕੁਲਤਾ ਵਿੱਚ ਉਪਾਲੰਭ ਦੇ ਵਾਕ ਗੁਰੂ ਜੀ ਨੂੰ ਕਹਿੰਦਾ ਪ੍ਰਗਟ ਕੀਤਾ ਹੈ। ਸ਼੍ਰੀ ਗੁਰੂ ਜੀ ਕਰਨ ਕਾਰਨ ਸਨ, ਭੁੱਖ ਪਯਾਸ ਤੇ ਵਸੀਕਾਰ ਰਖਦੇ ਸਨ, ਮਰਦਾਨੇ ਵਾਂਗ ਭਾਈ ਬਾਲਾ, ਜੋ ਇਨ੍ਹਾਂ ਉਦਾਸੀਆਂ ਵਿੱਚ ਅਕਸਰ ਨਾਲ ਰਿਹਾ ਹੈ, ਓਹਨੂੰ ਭੁੱਖ ਨੇ ਕਿਤੇ ਨਹੀਂ ਸਤਾਇਆ, ਕੇਵਲ ਮਰਦਾਨੇ ਨੂੰ ਹੀ ਭੁੱਖ ਕਿਉਂ ਦਬਾਂਦੀ ਰਹੀ ? ਇਸਦਾ ਉਤਰ ਉਤਰਾਰਧ ਅੱਧਯਾਇ ੧ ਅੰਗ ੩੧ ਵਿੱਚੋਂ ਮਰਦਾਨੇ ਦੇ ਆਪਣੇ ਮੂੰ ਹੋਂ ਕਹੇ ਪਦਾਂ ਤੋਂ ਮਿਲ ਜਾਂਦਾ ਹੈ:—'ਸ੍ਰੀ ਪ੍ਰਭੂ ਸੁਨੀਏ ਛੁਧਾ ਨ ਕੋਈ। ਜਬ ਕੋ ਬੜ ਦੇਕਰ ਭੂਮ ਖੋਈ। ਰਹੌਂ ਅਨੰਦ ਸਦਾ ਉਰ ਮਾਂਹੀ। ਖਾਵਨ ਚਾਹਿ ਹੋਤ ਕਬ ਨਾਹੀਂ'। ਇਸਤੋਂ ਸਪਸ਼ਟ ਹੈ ਕਿ ਗੁਰੂ ਜੀ ਨੇ ਬਾਲੇ ਵਾਂਗ ਮਰਦਾਨੇ ਦੀ ਭੁੱਖ ਵੀ ਅੰਤ ਨੂੰ ਨ ਵਰਤ ਕਰ ਦਿੱਤੀ ਸੀ। ਫਿਰ ਮਰਦਾਨੇ ਤੇ ਭੁਖ ਨੇ ਕਿਉਂ ਜ਼ੋਰ ਪਾਇਆ ? ਇਸ ਮੰਸੇ ਦੀ ਨਵਿਰਤੀ ਕਾਵਰੂ ਦੇਸ਼ ਦਾ ਜ਼ਿਕਰ ਕਰਦੇ ਹੋਏ ਕਵਿ ਜੀ ਐਉਂ ਕਰਦੇ ਹਨ:—

ਛੁਧਾ ਲਗੀ ਬਯਾਕੁਲ ਭਯੋ ਮਰਦਾਨਾ ਅਕੁਲਾਇ ।
ਸਮਝਿ ਹੇਤ ਕਾਰਨ ਕਰਨ ਤਿਹ ਉਰ ਭੂਖ ਲਗਾਇ ।

[ਬਾਕੀ ਟੁਕ ਦੇਖੋ ਅਗਲੇ ਪਏ ਦੇ ਹੇਠ]

ਖਾਨ ਲਗਯੋ ਫਲ ਮਧੁਰੇ ਸੁੰਦਰ। ਲਾਲਚ ਲਗੇ ਗਯੋ ਬਹੁ ਅੰਦਰ॥੪੯॥
ਹੁਤੋ ਦੈਂਤ ਇਕ ਭਹਿੰ ਭੈਕਾਰੀ[1]। ਜਿਹਨੈ ਗਜ ਮ੍ਰਿੰਗ ਕੀਨ ਅਹਾਰੀ।
ਦੋਇ ਸਹੰਸ੍ਰ ਕੋਸ ਲੌ ਸੋਊ। ਬਨ ਮੈਂ ਜੀਵ ਨ ਛਾਡਯੋ ਕੋਊ ॥੫੦॥ ਗਿਰ
ਸਮਾਨ ਜਿਹ ਦੇਹ ਕਰਾਲਾ[2]। ਉਭੈ ਕੋਸ ਲੌ ਬਾਹੁ ਬਿਸਾਲਾ। ਸਿਰ ਪਰ
ਸ਼ਿੰਗ ਖ਼ਜੂਰ ਸਮਾਨਾ[3]। ਗਿਰ ਕੰਦਰ[4]* ਸੀ ਨਾਸ[5] ਪ੍ਰਮਾਨਾ ॥ ੫੧ ॥
ਚਾਟਤਿ ਓਸ਼ਟ[6] ਛੁਧਾ[7] ਮਹਾਨਾ[8]। ਤਿਹ ਨੈ ਦੇਖਾ ਜਬ ਮਰਦਾਨਾ।
ਤੂਰਨ ਗਹਿਕਰਿ ਤਬ ਨਿਜ ਪਾਨਾ। ਮੁਖ ਮਹਿੰ ਖਾਵਾ ਕੌਰ[9] ਸਮਾਨਾ।

---

[1]ਡਰਾਵਨ ਵਾਲਾ। [2]ਭਯਾਨਕ। [3]ਵਾਂਙੂੰ। [4]ਪਹਾੜ ਦੀ ਖੋਹ। [5]ਨਾਸਾਂ। [6]ਬੁੱਲ੍ਹ। [7]ਭੁਖ। [8]ਬਹੁਤੀ। [9]ਗਰਾਹੀ। *ਪਾ:--ਗਿਰਕੰਦਰਾ--ਬੀ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਇਸ ਦਾ ਤਾਤਪਰਯ ਇਹ ਹੈ ਕਿ ਜਿੱਕੁਣ ਸਤਿਗੁਰੂ ਜੀ ਨੇ ਮੱਕੇ, ਜਗਨਨਾਥ, ਹਰਿਦੁਵਾਰ ਤੇ ਕੁਰਛੇਤਰ ਆਦਿਕ ਅਸਥਾਨਾਂ ਤੇ ਸਤਿ ਧਰਮ ਦਾ ਉਪਦੇਸ਼ ਦੇਣ ਲਈ ਚੜ੍ਹਦੇ ਦੀ ਥਾਂ ਲਹਿੰਦੇ ਵਲ ਪਾਣੀ ਉਛਾਲ, ਕਾਬੇ ਵਲ ਚਰਣ ਕਰਕੇ ਤੇ ਸੂਰਜ ਗ੍ਰਹਣ ਸਮੇਂ ਅਗਨੀ ਤੇ ਦੇਗਚੀ ਰੱਖਣੇ ਆਦਿਕ ਢੰਗ ਵਰਤੇ ਇੰਵ ਹੀ ਖਾਸ ਖਾਸ ਅਸਥਾਨਾਂ ਤੇ ਖਾਸ ਖਾਸ ਹਾਲਤਾਂ ਵਿੱਚ ਹੰਕਾਰੀਆਂ, ਪਖੰਡੀਆਂ, ਦੰਭੀਆਂ ਦਾ ਪਾਜ ਉਘਾੜਨ ਤੇ ਕੁਰਾਹੇ ਪਿਆਂ ਨੂੰ ਸਿੱਧੇ ਰਾਹ ਲਾਉਣ ਦਾ ਅਵਸਰ ਬਨਾਉਣ ਲਈ ਗੁਰੂ ਜੀ ਆਪਣੀ ਦੈਵੀ ਸ਼ਕਤੀ ਨਾਲ ਮਰਦਾਨੇ ਦੀ ਭੁੱਖ ਤੇ ਪਿਆਸ ਨੂੰ ਤ੍ਰਿਖਿਆ ਕਰ ਦੇਂਦੇ ਰਹੇ, ਜਿਸਤੋਂ ਆਤੁਰ ਹੋਇਆ ਹੋਇਆ ਮਰਦਾਨਾ ਗੁਰੂ ਜੀ ਦੇ ਨਿਸ਼ਚਿਤ ਅਸਥਾਨ ਤੇ ਜਾਂਦਾ, ਉਥੇ ਕੋਈ ਘਟਨਾ ਵਾਪਰਦੀ ਤੇ ਸਤਿਗੁਰੂ ਜੀ ਜੀਆ ਦਾਨ ਦੇਣ ਦਾ ਅਵਸਰ ਕੱਢ ਲੈਂਦੇ, ਜਿਹਾ ਕਿ ਨੂਰਸ਼ਾਹ ਤੇ ਵਲੀ ਕੰਧਾਰੀ ਦੇ ਪ੍ਰਸੰਗਾਂ ਤੋਂ ਵਿਦਤ ਹੈ।

ਮਰਦਾਨਾ ਆਪਣਾ ਘਰ ਬਾਰ, ਪਰਵਾਰ, ਧੀਆਂ ਪੁੱਤ ਤੇ ਇਸਤ੍ਰੀ ਆਦਿਕਾਂ ਦਾ ਮੋਹ ਤੋੜ ਸਤਿਗੁਰੂ ਜੀ ਦੀ ਹਜ਼ੂਰੀ ਵਿੱਚ ਰਿਹਾ, ਇਸਨੇ ਆਪਣਾ ਦੀਨ ਤੇ ਈਮਾਨ, ਆਪਣਾ ਮੱਕਾ ਤੇ ਮਦੀਨਾ ਸਤਿਗੁਰੂ ਜੀ ਦੇ ਦੀਦਾਰ ਨੂੰ ਹੀ ਜਾਤਾ ਤੇ ਪ੍ਰੀਤ-ਤਾਰ ਵਿਚ ਪ੍ਰੋਤਾ ਰਿਹਾ, ਇਸ ਤਰ੍ਹਾਂ ਨਿਕਟਵਿਰਤੀ ਹੋਣ ਤੇ ਆਪਣਾ ਦੀਨ ਤੇ ਦੁਨੀਆਂ ਸਤਿਗੁਰੂ ਜੀ ਨੂੰ ਹੀ ਜਾਨਣ ਦਾ ਜੋ ਮਾਨ ਉਸਨੂੰ ਪ੍ਰਾਪਤ ਸੀ, ਉਸਦੀ ਹੋਂਦ ਵਿੱਚ ਉਸਦੇ ਉਪਾਲੰਭ ਦੇ ਕਹੇ ਵਾਕ ਅਸ਼ਰਧਕਤਾ ਦੇ ਵਾਕ ਨਹੀਂ ਹਨ, ਇਹ 'ਪ੍ਰੇਮ-ਨਿਹੋਰੇ' ਹਨ ਤੇ ਇਹ ਉਸੇ ਤਰ੍ਹਾਂ ਮਾਣ ਤਾਣ ਦੀ ਅਵਸਥਾ ਵਿੱਚ ਕਹੇ ਗਏ ਹਨ ਜਿਸ ਤਰ੍ਹਾਂ ਇਕ ਬਾਲਕ ਪ੍ਰੇਮ ਵਿਚ ਆਕੇ ਆਪਣੇ ਪਿਤਾ, ਜਾਂ ਇਕ ਭਗਤ ਪ੍ਰੇਮ ਦੇ ਸਰੂਪ ਵਿੱਚ ਪਰਮਾਤਮਾਂ ਨੂੰ ਕਈ ਵੇਰ ਕਹਿਦ ਵੇਖੇ ਤੇ ਸੁਣੇ ਜਾਂਦੇ ਹਨ।

॥੫੨॥ ਭਯੋ ਤ੍ਰਾਸ ਮੁਖ ਬੋਲਿ ਨ ਆਯੋ। ਸ਼੍ਰੀ ਨਾਨਕ ਮਨ ਮਾਂਹਿ ਧਯਾਯੋ। ‘ਕਰਿਯੋ ਰੱਛਾ ਸ਼੍ਰੀ ਗੁਰੂ ਪੂਰਨ !। ਜਯੋਂ ਗਜਰਾਜ[1] ਉਧਾਰਨੋ[2] ਤੂਰਨ ॥੫੩॥ ਹੇ ਪ੍ਰਭੂ ਮੈਂ ਅਜਾਨ ਮਤਿਮੂਢਾ। ਕਹੇ ਕੁਬਚਨਾ ਮੋਹ ਅਰੂਢਾ[3]। ਬਿਰਦ ਸੰਭਾਰਹੁ ਅਪਨ ਕ੍ਰਿਪਾਲਾ। ਮੁਝਹਿ ਮੁਚਾਵਹੁ ਦੈਤ ਬਿਸਾਲਾ[4] ॥੫੪॥ਕਹੇ ਕੁਬੈਨ ਨ ਉਰ ਮੈਂ ਧਰਿਯੋ।ਦੀਨਬੰਧੁ ਨਿਜ ਨਾਮ ਬਿਚਰਿਯੋ। ਸੰਗ ਲੀਯੋ ਕੀ ਰਾਖਹੁ ਲਾਜਾ। ਤੁਮ ਹੋ ਤੀਨ ਲੋਕ ਸਿਰਤਾਜਾ’ ॥੫੫॥ ਸਰਬ ਬ੍ਰਿਤੰਤ ਜਾਨਿ ਗੁਰੁ ਲੀਨੋ। ਦੈਤ ਰਦਨ ਤੇ ਰਾਖਨ ਕੀਨੋ। ਗਯੋ ਉਦਰ ਮਹਿੰ ਬਨਾ ਬਨਾਯੋ। ਦੁਸ਼ਟ ਰਦਨ ਕੋ ਛੁਹਨ ਨ ਪਾਯੋ ॥ ੫੬ ॥ ਜਯੋਂ ਨਰ ਕੇ ਗਰ*ਦਾਨੋ[5] ਜਾਈ। ਗਯੋ ਉਲੰਘਿ ਤਿਸੀ ਕੀ ਨਯਾਈ। ਪੁਨ ਬੋਲੇ ਮੁਝ ਸੰਗ ਕ੍ਰਿਪਾਲਾ। ‘ਬੈਠਾ ਰਹੁ ਇਹ ਠਾਂ ਤੂੰ ਬਾਲਾ !॥੫੭॥ਮਰਦਾਨੇ ਕੋ ਦੈਤ ਗਹਾਨਾ। ਉਦਰ ਬਿਖੈ ਤਿਨ ਲੀਨ ਲੰਘਾਨਾ। ਜਾਇ ਛੁਰਾਵਹਿੰ ਅਬ ਤਿਹ ਭਾਈਂ। ਘਟਿ ਇਕ ਮੈਂ[6] ਤੂੰ ਆਉ ਤਹਾਂਈ[7]†’ ॥੫੮॥ ਅਸ ਕਹਿ ਮੁਝ ਬੇਦੀ ਕੁਲਦੀਪਾ। ਗਮਨੇ ਰਾਖਸ਼ ਕੇਰ ਸਮੀਪਾ। ਦਾਸ ਬਚਾਵਨ ਹਿਤ ਗੁਰੁ ਪੂਰਨ।ਦਈ ਦਿਖਾਈ ਦੈਤਹਿ ਤੂਰਨ ॥੫੯॥ ਸ਼੍ਰੀ ਨਾਨਕ ਗਹਿ ਲੀਨੋ ਭਾਂਹੀ। ਕਰ ਉਚਾਇ ਪਾਏ ਮੁਖ ਮਾਂਹੀ। ਉਦਰ ਬਿਖੈ ਪਹੁੰਚੇ ਗੁਰੂ ਜਬਹੀ। ਮਿਲਤਿ ਭਯੋ ਮਰਦਾਨਾ ਤਬਹੀ॥੬੦॥ ਕਹੇ ਬਚਨ ਤਿਹ ਧੀਰਜ ਦੀਨੀ । ਪੁਨ ਨਿਜ ਦੇਹਿ ਬਧਾਵਨ ਕੀਨੀ। ਦੈ ਕੌਸਨ ਲੌ ਦੈਤ ਉਤੰਗਾ[8]। ਤਿਤਨੋ ਕਿਯੋ ਪ੍ਰਭੂ ਨਿਜ ਅੰਗਾ॥੬੧॥ ਜਬ ਤਨ ਫਟਨ ਲਗਯੋ ਤਿਹ ਕੇਰੋ। ਇਕ ਜੋਜਨ ਲੌ ਬਧਯੋ ਬਧੇਰੋ। ਸ਼੍ਰੀ ਗੁਰੂ ਬਹੁਤ ਬਧਾਵਾ ਤੇਤੋ[9]। ਰਾਖਸ਼ ਬਿਸਤਰਯੋ[10] ਤਨ ਜੇਤੋ॥੬੨॥ ਭਯੋ ਕਸ਼ਟ ਜਬ ਰਾਖਸ਼ ਤਾਂਈ। ਦੈ[11] ਜੋਜਨ ਕੀ ਦੇਹਿ ਬਧਾਈ। ਸ਼੍ਰੀ ਗੁਰੂ ਤੇਤੋ ਤਨ ਬਿਸਤਾਰਾ । ਅੰਤਰ ਭਯੋ ਤਾਂਹਿ ਦੁਖ ਭਾਰਾ ॥ ੬੩ ॥ ਨੌ ਜੋਜਨ ਲੌ ਦੈਤ ਬਧਾਵਾ। ਤੈਸੋ ਪ੍ਰਭੂ ਨਿਜ ਦੇਹਿ ਬਨਾਵਾ। ਭਏ ਸੁਮੇਰੁ ਸਮਾਨ[12] ਸੁ ਭਾਰੀ। ਅਸੁਰ ਤਬੈ ਨਿਰਬਲਤਾ ਧਾਰੀ ॥੬੪॥ ਠਾਂਢੇ ਦੇਖਹਿੰ ਦੇਵ ਅਕਾਸ਼ਾ। ਸਭਿਹਿਨਿ ਹਾਹਾਕਾਰ ਪ੍ਰਕਾਸ਼ਾ।–ਦੈਤ ਚਬਾਇ ਗਯੋ–ਇਵ ਜਾਨੇ। ਪ੍ਰਭੂ ਕੀ ਮਹਿਮਾ ਤੇ ਅਨਜਾਨੇ

[1]ਗਜਰਾਜ ਨੂੰ ਜਿਵੇਂ।[2]ਬਚਾਯਾ ਸੀ।[3]ਮੋਹ ਵਿਚ ਆਕੇ(ਅ) ਅਗਜਾਨਵਿਚ।[4]ਬਚਾਵਹੁਦੈਤਵੱਡੇ ਤੋਂ। [5]ਦਾਨਾ। [6]ਇਕ ਘੜੀ ਵਿਚ। [7]ਤਿੱਥੇ ਹੀ। [8]ਉੱਚਾ। [9]ਤਿਤਨਾ ਹੀ। [10]ਫੈਲਾਇਆ। [11]ਦੋ। [12]ਸੁਮੇਰ ਪਹਾੜ ਵਾਂਙੂੰ। *ਪਾ:–ਉਰ। †ਪਾ:–ਘਟੀ ਅਧਿਕ ਮੈਂ ਆਉਂ ਇਹਾਂ ਹੀ।

॥੬੫॥ਦੈਤ ਭਯੋ ਬਿਹਬਲ ਤਬ ਤਾਂਈ॥ਨਿਜ ਜੀਵਨ ਕੀ ਆਸ ਚੁਕਾਈ। ਪਸਰੇ[1] ਨੈਨ ਭਯਾਨਕ ਭਾਰੇ। ਗਿਰਯੋ ਅਵਨਿ ਪਰ ਖਾਇ ਪਛਾਰੇ॥੬੬॥ ਮਾਨੋ ਬਧਯੋ ਬਿੰਧਯਾਚਲ*ਭਾਰੀ। ਪਰਯੋ ਧਰਨ ਪਰ ਗੁਰੂ ਅਗਾਰੀ॥ਤਿਹ ਕੇ ਤਰੇ ਤਰੋਵਰ ਜੇਤੇ। ਟੂਟ ਗਏ ਚੂਰਨ ਕੇ ਤੇਤੇ॥੬੭॥ਸ੍ਰੈਯਾ॥ ਬੰਦ ਭਯੋ ਮੁਖ ਸ੍ਵਾਸ ਜਬੈ ਤਬ ਦੇਹਿ ਛੁਟੀ ਤਿਹ ਪ੍ਰਾਨ ਉਡਾਈ। ਭਾਖਤਿ 'ਜੈ'ਪੁਨ 'ਜੈ' ਸੁਰ[2]ਬਾਸਵ[3]ਫੂਲਨ ਕੀ ਬਰਖਾ ਬਰਖਾਈ। ਸੰਗ ਲਏ ਮਰਦਾਨਹਿ ਕੋ ਨਿਕਸੇ ਗੁਰੂ ਬਾਹਰ ਐਸ[4] ਸੁਹਾਈ[5]। ਪੰਨਗ ਦੈਤ[6] ਕੋ ਚੀਰ ਮਨੋ ਨਿਕਸੇ ਸੰਗ ਗੋਪਨ ਸ਼੍ਰੀ ਜਦੁਰਾਈ[7]॥ ੬੮॥ ਰਾਖਸ਼ ਸੁੰਦਰ ਦੇਹਿ ਧਰਾ ਜਿਹ ਚਾਰ ਭੁਜਾ ਸ਼ੂਤ[8] ਕੁੰਡਲ[9] ਪਾਏ। ਪੀਤ[10] ਦੁਕੂਲ[11] ਬਿਰਾਜਤਿ ਊਪਰ ਸ਼ਯਾਮ[12] ਸਰੂਪ ਭਲੀ ਛਬਿ ਛਾਏ। ਪੂਰਬ ਬੰਦਨ ਕੋ ਕਰਿਕੈ ਪਰਸ਼ੰਸ਼ਨ ਕੋ[13] ਪੁਨ ਬੈਨ ਅਲਾਏ। 'ਹੇ ਕਰਤਾਰ! ਧਰਨੋ ਅਵਤਾਰ, ਕਲੀ ਮਹਿੰ ਆਇ ਕੈ ਨਾਮ ਜਪਾਏ॥ ੬੯॥ ਹਮ ਸੋ ਜੁ ਅਘੀ ਤਿਨ ਕੋ ਗਤਿ ਦੇਵਨ ਆਵਨ ਭਾ ਤੁਮਰੋ ਇਹ ਥਾਂਈਂ। ਜਗ ਖੰਡਤਿ ਹੋ ਸਭਿ ਭਿੰਭਨ[14] ਕੋ ਸ਼ੁਭ ਮਾਰਗ ਮੈਂ ਨਰ ਦੇਹੁ ਚਲਾਈ। ਦਸਵਾਂ† ਅਵਤਾਰ ਧਰੈਂ ਅਬ ਆਪ ਅਲੇਖ[15] ਹੈ ਹਿੰਦ ਕੀ ਪੈਜ ਰਖਾਈ। ਤਨ ਮਾਨਵ ਧਾਰਿਕੈ ਪੋਖ[16]ਫਿਰੋ ਸ਼ਰਧਾ ਜੋ ਧਰੈ ਤਿਨਕੋ ਗਤਿਦਾਈ'॥ ੭੦॥ ਮਰਹਰੀ ਛੰਦ॥ ਲਖਿ ਮੈਂ ਮਰਦਾਨਾ ਉਰ ਬਿਸਮਾਨਾ, ਗੁਰੂ ਰਿਦੇ ਇਹੁ ਜਾਨਿ[17]।ਬੂਝਾ ਪੁਨ ਸੋਈ[18] 'ਤੁਮ ਕੋ ਹੋਈ?ਸਭਿ ਬਿਧਿ ਕਰੋ ਬਖਾਨ'।ਨਿਜ ਗਾਥ ਉਚਾਰੀ ਪ੍ਰਭੂ ਅਗਾਰੀ'ਸੁਨਹੁ ਉਧਾਰਕ ਮੋਰ[19]।

---

[1]ਫੈਲੇ। [2]ਦੇਵਤੇ। [3]ਇੰਦ੍ਰ। [4]ਇਸ ਤਰ੍ਹਾਂ। [5]ਸ਼ੋਭਨੀਕ ਸਨ। [6]ਇਕ ਦੈਂਤ ਦਾ ਨਾਮ। [7]ਸ਼੍ਰੀ ਕ੍ਰਿਸ਼ਨ ਦੇਵ ਜੀ। [8]ਕੰਨੀ। [9]ਵਾਲੇ। [10]ਪੀਲਾ। [11]ਦੁਪੱਟਾ। [12]ਕਾਲਾ। [13]ਉਸਤਤ ਦੇ। [14]ਪਖੰਡਾਂ। [15]ਆਸਰਾ। [16]ਗੁਪਤ। [17]ਗੁਰੂ ਜੀ ਨੇ ਸਾਡੇ ਦਿਲ ਦੀ ਜਾਣ ਲਈ। [18]ਦੈਂਤ ਨੂੰ ਪੁੱਛਿਆ। [19]ਹੇ ਮੇਰੇ ਉਧਾਰ ਕਰਣੇ ਵਾਲੇ।

*ਬਿੰਧਯਾਚਲ ਦੱਖਣੀ ਤੇ ਉੱਤਰੀ ਹਿੰਦ ਦੇ ਵਿਚਕਾਰ ਇਕ ਪਹਾੜ ਹੈ। ਇਹ ਕਦੇ ਹੁਣ ਨਾਲੋਂ ਬਹੁਤ ਉੱਚਾ ਹੋਣਾ ਹੈ, ਪੁਰਾਣਕ ਕਥਾ ਹੈ ਕਿ ਇਕ ਵੇਰ ਬਿੰਧਯਾਚਲ ਨੇ ਉੱਚਾ ਹੋਣ ਦਾ ਯਤਨ ਕੀਤਾ ਕਿ ਸੂਰਜ ਮੇਰੀ ਭੀ ਪ੍ਰਕਰਮਾ ਕਰੇ, ਇਸ ਪਰ ਦੇਵਤੇ ਘਬਰਾਏ ਕਿ ਮਤਾਂ ਇਹ ਸੂਰਜ ਨੂੰ ਹੀ ਰੋਕ ਲਵੇ ਤਾਂ ਬਿੰਧਯਾਚਲ ਦੇ ਗੁਰੂ ਅਗਸਤ ਜੀ ਸੱਦੇ ਆਏ, ਬਿੰਧਯਾਚਲ ਨੇ ਗੁਰੂ ਨੂੰ ਮੱਥਾ ਟੇਕਿਆ ਅਗਸਤ ਨੇ ਆਗਯਾ ਕੀਤੀ ਏਸੇ ਤਰ੍ਹਾਂ ਪਿਆ ਰਹੁ, ਤਦ ਤੋਂ ਓਹ ਓਸੇ ਤਰ੍ਹਾਂ ਹੀ ਪਿਆ ਹੈ। †ਪਾ:—ਦਸ।

ਜਬ ਜਨਕ ਬਿਦੇਹੀ, ਤਬ ਨਰ ਦੇਹੀ ਹੁਤੋ ਰਸੋਈਆ ਚੇਰ[1] ॥ ੭੧ ॥ ਇਕ ਕਾਲ ਨਰੇਂਦ੍ਰ[2] ਸੰਤਨ ਨੌਂਦ੍ਰ[3] ਕਰੀ ਰਸੋਈ ਸਾਰ। ਤਬ ਮੁਝ ਛੁਧਾ[4] ਲਾਗੀ, ਸਭਿਹਿਨਿ ਆਗੇ ਕੀਨ ਦੁਰਾਇ[5] ਅਹਾਰ[6]। ਨ੍ਰਿਪ ਨੈ ਜਬ ਜਾਨੀ ਗਿਰਾ ਬਖ਼ਾਨੀ–ਜੂਠੀ ਭਈ ਰਸੋਇ–। ਸਰਿਤਾ[7] ਮਹਿੰ ਡਾਰੀ, ਸੰਤ ਨ ਖੁਆਰੀ[8], ਲਖਿ ਔਗੁਨ ਮਮ ਸੋਇ॥੭੨॥ ਸ੍ਰੈਯਾ॥ ਸ੍ਰਾਪ ਦਯੋ ਪੁਨ ਭੂਪਤ ਮੋਹਿ, ਕਹਯੋ–ਵਡ ਰਾਖਸ਼ ਹੋਵਹੁ ਜਾਈ–। ਦੀਨ ਭਯੋ ਸੁਨਿ,ਬੂਝਤਿ[9] ਮੈਂ –ਕਬ ਹੋਵਹਿਗੀ ਗਤਿ ਦੇਹੁ ਬਤਾਈ?–।ਭੂਪ[10]ਭਨਯੋ–ਕਲਿਕਾਲ ਵਿਖੈ ਗੁਰੁ ਨਾਨਕ ਰੂਪ ਧਰੈ ਹਰਿ ਜਾਈ[11]। ਨਾਮ ਜਪਾਇ ਕੈ ਲੋਕ ਉਧਾਰਨ ਤਾਂਹਿ ਮਿਲਾਪ ਤੇ ਸ੍ਰਾਪ ਮਿਟਾਈ*–॥ ੭੩ ॥ ਮਰਹਰੀ ਛੰਦ॥ ਅਬ ਭਯੋ

[1]ਨੌਕਰ। [2]ਰਾਜੇ ਨੇ। [3]ਨਿਉਂਦਾ ਕੀਤਾ। [4]ਭੁੱਖ । [5]ਸਭ ਤੋਂ ਮੁਹਰੇ ਛੁਪਕੇ। [6]ਭੋਜਨ ਖਾ ਲਿਆ। [7]ਨਦੀ। [8]ਸੰਤਾਂ ਨੂੰ ਨਾ ਖੁਵਾਈ । [9]ਪੁੱਛਿਆ । [10]ਰਾਜੇ ਨੇ। [11]ਪਰਮੇਸ਼ੁਰ ਰੂਪ ਧਾਰੇਗਾ ਜਾਕੇ। *ਦੇਵਲੂਤ ਤਾਂ ਆਦਮ ਖੋਰ ਜਾਂਗਲੀ ਜਾਤ ਦਾ ਬੰਦਾ ਸਹੀ ਹੁੰਦਾ ਸੀ, ਪਰ ਇਹ ਦੈਂਤ ਅਮੁਕਤਿ ਅਵਸਥਾ ਦੀ ਦਯਕਤੀ ਜਾਪਦੀ ਹੈ। ਚਾਹੇ ਦਰਣਨ ਸਰੀਰ ਧਾਰੀ ਵਾਙੂ ਕੀਤਾ ਹੈ।

ਇਹ ਪ੍ਰਸੰਗ ਦੱਸਦਾ ਹੈ ਕਿ ਹਿੰਦੂ ਐਸ਼ੁਰਜ ਸਮੇਂ ਧਰਮ ਜੀਵਨ ਵਿਚ ਫਕੀਰਾਂ ਦਾ ਗੁੱਸਾ ਬੀ ਪ੍ਰਬਲ ਹੁੰਦਾ ਸੀ, ਸ੍ਰਾਪ ਦੇਣ ਵੱਲ ਛੇਤੀ ਪੈਂਦੇ ਸਨ, ਤੇ ਸ੍ਰਾਪ ਦੇਕੇ ਆਪ ਬਖਸ਼ਣੋਂ ਅਸਮਰੱਥ ਹੁੰਦੇ ਸਨ, ਜਿਸ ਤਰ੍ਹਾਂ ਸੱਤਵੇਂ ਸਤਿਗੁਰਾਂ ਨੇ ਭਾਈ ਗੋਰੇ ਨੂੰ ਕਤਲ ਦੇ ਜੁਰਮ ਵਿਚ ਸ੍ਰਾਪ ਦਿੱਤੇ ਸਨ, ਫਿਰ ਉਸਦੇ ਜਾਨ ਹੂਲਕੇ ਜਾਨਾਂ ਬਚਾਉਣ ਪਰ ਖੁਸ਼ ਹੋਕੇ ਬਖਸ਼ ਦਿੱਤੇ ਸੇ, ਇਹ ਸੱਤਯਾ ਪਹਿਲੇ ਸਮੇਂ ਦੇ ਧਰਮੀਆਂ ਵਿਚ ਨਹੀਂ ਸੀ। ਉਨ੍ਹਾਂ ਦੇ ਸ੍ਰਾਪਾਂ ਮਾਰੀਆਂ ਅਮੁਕਤਿ ਅਵਸਥਾ ਵਿਚ ਰੂਹਾਂ ਤੜਪ ਰਹੀਆਂ ਸਨ, ਉਨ੍ਹਾਂ ਨੂੰ ਸਤਿਗੁਰਾਂ ਨੇ ਕਲਯਾਨ ਦਿੱਤੀ। ਪ੍ਰਸੰਗ ਕਵਿ ਜੀ ਬਾਲੇ ਦੀ ਸਾਖੀ ਤੋਂ ਲੈ ਰਹੇ ਹਨ, ਮੰਤਵ ਉਨ੍ਹਾਂ ਦਾ ਨਿਰਾ ਇਹ ਜਾਪਦਾ ਹੈ ਕਿ ਪਿਛਲੇ ਜੁਗਾਂ ਦੇ ਧਰਮਾਤਮਾ ਦੇ ਸ੍ਰਾਪ ਦੁਖੀ ਅਬਿਗਤਿ, ਅਮੁਕਤਿ, ਰੁਲ ਰਹੀਆਂ ਰੂਹਾਂ ਨੂੰ ਸ਼੍ਰੀ ਗੁਰੂ ਜੀ ਨੇ ਤਾਰਿਆ।

ਅਬਿਗਤ ਪ੍ਰਾਣੀ ਓਹ ਹੁੰਦੇ ਹਨ, ਜੋ ਮਰ ਗਿਆਂ ਤੇ ਧਰਤੀ ਪਰ ਹੀ ਵਾਸ਼ਨਾਂ, ਤ੍ਰਿਸ਼ਨਾਂ, ਮੰਦਕਰਮਾਂ ਦੇ ਬੋਝਾਂ ਨਾਲ ਦੱਬੇ ਰੜਕਦੇ ਹਨ, ਇਨ੍ਹਾਂ ਦੇ ਸੁਭਾਵ, ਵਾਸ਼ਨਾਂ, ਦੇਹ ਧਾਰੀਆਂ ਵਾਂਙੂ ਹੀ ਹੁੰਦੀਆਂ ਹਨ, ਇਨ੍ਹਾਂ ਦੇ ਕਰਮ ਬੀ ਭਯਾਨਕ ਹੁੰਦੇ ਹਨ। ਸ਼ਰੀਰ ਬੀ ਹੁੰਦੇ ਹਨ ਜੋ ਅਕਾਸ਼ ਵਰਗੇ ਸੂਖਮ ਤੱਤ ਦੇ ਹੁੰਦੇ ਹਨ। ਜਿਨ੍ਹਾਂ ਨੇ ਸੰਤ ਯਾ ਗੁਰੂ ਵਿਚ ਸ਼ਰਧਾ ਕੀਤੀ ਹੈ, ਉਨ੍ਹਾਂ ਨੂੰ ਜਦ ਸ੍ਰਾਪ ਮਿਲਦਾ ਹੈ ਤਾਂ ਉਨ੍ਹਾਂ ਦਾ ਮਨ ਸ੍ਰਾਪ ਦੇਣ ਵਾਲੇ ਦੇ ਸੰਕਲਪ ਨੂੰ ਲੈਕੇ ਉਸੇ ਪ੍ਰਕਾਰ ਦੇ ਖਯਾਲ ਵਿਚ ਹੋ ਜਾਂਦਾ ਹੈ। ਅਰਥਾਤ ਉਨਾਂ ਦੇ ਜਾਰੀ ਹੋ ਪਏ ਸੈਂਕਲਪ (Auto Suggestion) ਹੀ ਉਨ੍ਹਾਂ ਨੂੰ ਓਸੇ

[ਬਾਕੀ ਟੁਕ ਦੇਖੋ ਅਗਲੇ ਸੰਨੇ ਦੇ ਹੇਠ]

ਮਿਲਾਪਾ, ਮਿਟ ਗਯੋ ਸ੍ਰਾਪਾ, ਰਾਖਸ਼ ਤਨ ਪਲਟਾਇ'। ਕਹਿ ਗਾਥਾ ਸਭਿ ਹੀ ਬੈਦਤਿ ਤਥਹੀ ਗਯੋ ਬਿਕੁੰਠਹਿ ਧਾਇ। ਪਿਖਿ ਸੁਨਿ ਮਰਦਾਨਾ, ਭਯੋ ਹਿਰਾਨਾ ਨਮਸਕਾਰ ਪਗ ਕੀਨਿ।'ਹੋਤੁਮ ਜਗਦੀਸ਼ਾ,ਮਯਾ[1] ਕਰੀਸਾ[2] ਮਹਿੰਮਾ ਮੈਂ ਨਹਿ ਚੀਨਿ ॥੭੪॥ ਵਡ ਰਾਖਸ਼ ਮਾਰਯੋ ਮੁਝੇ ਛੁਟਾਰਯੋ ਜਿਹੰ ਦੀਰਘ ਵਿਸਤਾਰ। ਤਹਿੰ ਤਰੇ ਤਰੋਵਰ ਚੁਰਨ ਭੇ ਧਰ ਨੌ ਜੋਜਨ ਆਕਾਰ। ਇਹ ਬਿਧਿ ਗਤਿ ਪਾਈ, ਕੌਨ ਕਮਾਈ ? ਦੀਜੈ ਹਮੈ ਬਤਾਇ। ਜੀਵਨ ਸੰਤਾਪੀ[3] ਇਹ ਵਡ ਪਾਪੀ ਗਾ ਬਿਕੁੰਠ ਸੁਖ ਪਾਇ' ॥ ੭੫ ॥ ਦੋਹਰਾ ॥ ਕਮਲ ਬਦਨ ਬੋਲੇ ਤਬਹਿ 'ਜਨਮ ਪੁਰਾ ਕੇ ਮਾਂਹਿ[4]। ਸੰਤਨ ਕੀ ਸੇਵਾ ਕਰੀ ਚਿਰੰਕਾਲ ਲਗ ਤਾਂਹਿ ॥ ੭੬ ॥ ਤਿਹ ਫਲ ਉੱਤਮ ਪਦ ਲਹਯੋ ਮੁਕਤਿ ਪਾਇ ਦੁਖਦਾਹਿ। ਸੰਤਨ ਸੇਵ ਅਕਾਰਥੀ ਕਰੀ ਕਬਹਿ ਨਹਿੰ* ਜਾਹਿ॥੭੭॥ ਸ੍ਰੈਯਾ ॥ ਜੋ ਮਿਲਿ ਸੰਤਨ ਕਾਲ ਬਿਤਾਵਤਿ ਪਾਵਤਿ ਸੋ ਸੁਖ ਲੋਕਹਿੰ ਦੋਊ। ਨਾਮ ਜਪੈਂ ਨਿਸਬਾਸੁਰ ਮੈਂ ਮਨ ਮਾਰਨ ਤੇ ਗਤਿ ਪ੍ਰਾਪਤ ਹੋਊ। ਹੈ ਕਲਿਕਾਲ ਮਹਾਤਮ ਨਾਮ ਕੋ ਸ਼੍ਰੀ ਪ੍ਰਭੁ ਕੀਰਤਿ ਗਾਵਹਿ ਸੋਊ। ਬੰਧਨ ਜੋ ਭਵ ਕੋ[5] ਭਵਦਾਯਕ[6] ਤਾਂ ਉਪਚਾਰਹਿ ਔਰ ਨ ਕੋਊ' ॥ ੭੮ ॥ ਦੋਹਰਾ ॥ ਇਸ ਪ੍ਰਕਾਰ ਕਹਿ ਬਚਨ ਕੋ ਚਲਤਿ ਭਏ ਗਤਿਦਾਇ। ਭਜਿ ਸੰਤੋਖ ਸਿੰਘ ਗੁਰ ਚਰਨ ਕਰਿਕੈ ਪੂਰਨ ਧਯਾਇ॥ ੭੯ ॥ ਇਤਿ ਸ਼੍ਰੀ ਗੁਰ

---

[1]ਕ੍ਰਿਪਾ। [2]ਕਰਨ ਵਾਲੇ। [3]ਦੁਖ ਦੇਨ ਵਾਲਾ। [4]ਪਹਿਲੇ ਜਨਮ ਵਿਚ। [5]ਸੰਸਾਰ ਦੇ। [6]ਜਨਮ ਦੇਣ ਵਾਲੇ। *ਪਾਃ–ਨ ਕਬਹੂੰ।

੨ [ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਰੰਗ ਰੂਪ ਦੁਖ, ਕਲਹ, ਕਲੇਸ਼ ਕਰਤੂਤ, ਕਰਨੀ ਵਿਚ ਸੱਤ ਭਾਸਣ ਲੱਗ ਜਾਂਦੀ ਤੇ ਉਹੋ ਕੰਮ ਕਰਵਾਉਂਦੀ ਹੈ। ਇਹ ਗਲ ਅੱਜ ਕਲ ਹਿਪਨਾਟਿਜ਼ਮ ਦੀ ਵਿਦਯਾ ਵੀ ਮੰਨਦੀ ਹੈ।

ਇਹ ਰਾਖਸ਼ ਮਾਨੋਂ ਅਮੁਕਤਿ ਆਤਮਾ ਸੀ ਜੋ ਜਨਕ ਦੇ ਸ੍ਰਾਪ ਤੋਂ ਸ੍ਵੈਸੰਕਲਪ (Auto Suggestion) ਦੇ ਦੈਤ ਰੂਪ ਧਾਰਨ ਕੀਤੀ ਤੇ ਉਸੇ ਦਸ਼ਾ ਵਿੱਚ ਫਸੀ ਭਯਾਨਕ ਰੂਪ ਵਿਚ ਭਯਾਨਕ ਕਰਮ ਕਰਦੀ ਸੀ, ਇਸੇ ਕਰਕੇ ਉਸਦੀ ਦੇਹ ਵਧਦੀ ਘਟਦੀ ਦੱਸੀ ਹੈ, ਸਥੂਲ ਸਰੀਰ ਨਹੀਂ ਵਧ ਘੱਟ ਸਕਦਾ। ਉਸ ਪ੍ਰੇਤ ਪਿੰਜਰ ਤੋਂ ਜਿਸਦੀ ਬਾਬਤ ਲਿਖਿਆ ਹੈ 'ਪ੍ਰੇਤ ਪਿੰਜਰ ਮਹਿ ਦੁਖ ਘਨੇਰੇ' ॥ ਸਤਿਗੁਰ ਨੇ ਉਸਨੂੰ ਮੁਕਤ ਕੀਤਾ।

ਸਾਰਾ ਸਿੱਧਾਂਤ ਪ੍ਰਸੰਗ ਦਾ ਕੇਵਲ ਇਤਨਾ ਹੈ ਕਿ ਗੁਰੂ ਜੀ ਨਾ ਕੇਵਲ ਸਰੀਰ ਧਾਰੀ ਮਨੁਖਾਂ ਦੀ ਕਲਯਾਨ ਕਰਦੇ ਸਨ, ਸਗੋਂ ਸਰੀਰ ਤੋਂ ਬਾਹਰ ਪਰ ਸਰੀਰ ਵਾਸ਼ਨਾਂ ਦੇ ਭਾਰ ਨਾਲ ਦਬੀਆਂ ਅਮਕੁਤਿ ਰੂਹਾਂ ਦੀ ਵੀ ਕਲਯਾਨ ਕਰਦੇ ਸਨ।

ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਬਨ ਮਾਨਸ, ਰਾਖਸ਼' ਪ੍ਰਸੰਗ ਬਰਨਨੰ ਨਾਮ ਪੰਚ ਪੰਚਾਸਮੋਂ ਅਧਯਾਯ ॥ ੫੫ ॥

੫੬. [ਗੁਰ ਚਰਣ ਮੰਗਲ। ਕਮਲ ਨੈਨ]

ਦੋਹਰਾ ॥ **ਚੰਦਨ ਸੋ ਸ਼੍ਰੀ ਗੁਰ ਚਰਨ ਮਨ ਇਰੰਡ ਢਿਗ ਲਾਇ।**
ਹੈ ਸੁਗੰਧਿਮੈ ਕਾਮ ਕੋ ਸੀਤਲਤਾ ਸੁਖ ਪਾਇ ॥ ੧ ॥

{ ਸੁਗੰਧਿਮੈ=ਸੁਗੰਧਿਮਯ=ਸੁਗੰਧੀ ਵਾਲਾ, ਸੁਗੰਧਿਤ। (ਅ) ਮੈਂ ਸੁਗੰਧਿਤ ਹੋ ਗਿਆ ਹਾਂ। ਕਾਮਕੋ=ਕੰਮ ਵਾਲਾ। }

ਅਰਥ–ਸ਼੍ਰੀ ਗੁਰੂ ਜੀ ਦੇ ਚਰਣ ਚੰਦਨ ਤੁੱਲ ਹਨ, (ਮੈਂ ਆਪਣਾ) ਅਹਿੰਡ (ਵਰਗਾ) ਮਨ (ਰੂਪੀ ਬੂਟਾ ਉਨ੍ਹਾਂ ਦੇ) ਨੇੜੇ ਲਗਾ (ਕੇ) ਸੁਗੰਧੀ ਵਾਲਾ ਹੋਕੇ (ਤੇ) ਸ਼ੀਤਲਤਾ ਦਾ ਸੁਖ ਪਾਕੇ (ਹੁਣ ਕਿਸੇ) ਕੰਮ ਵਾਲਾ (ਹੋ ਗਿਆ ਹਾਂ)।

ਭਾਵ–ਇਰੰਡ ਦਾ ਬੂਟਾ ਨਿਕੰਮਾ ਗਿਣਿਆਂ ਜਾਂਦਾ ਹੈ, ਨਾਂ ਸੰਘਣੀ ਛਾਂ ਨਾਂ ਮਿੱਠਾ ਫਲ, ਨਾਂ ਸੁਗੰਧੀ, ਨਾਂ ਲੱਕੜੀ ਕਿਸੇ ਕੰਮ ਦੀ, ਚੰਦਨ ਦੇ ਨੇੜੇ ਲੱਗਕੇ ਜੇ ਚੰਦਨ ਦੀ ਖੁਸ਼ਬੂ ਨਾਲ ਛੁਹ ਜਾਵੇ ਤਾਂ ਉਸ ਵਿਚ ਸੁਗੰਧੀ ਆ ਜਾਵੇ ਤਾਂ ਤਸੀਰ ਸੀਤਲਤਾ ਵਾਲੀ ਹੋ ਜਾਂਦੀ ਹੈ ਤੇ ਕਈ ਰੋਗਾਂ ਨੂੰ ਦੂਰ ਕਰਨ ਦਾ ਸੁਖ ਉਸ ਵਿੱਚ ਹੋ ਜਾਂਦਾ ਹੈ। ਕਵਿ ਜੀ ਕਹਿੰਦੇ ਹਨ ਕਿ ਸਤਿਗੁਰੂ ਜੀ ਦੇ ਚਰਨਾਂ ਦੇ ਸਤਿਸੰਗ ਨਾਲ ਮੈਂ ਸਤੋਗੁਣੀ ਸੁਭਾਵ ਵਾਲਾ, ਵਿਕਾਰਾਂ ਰੂਪੀ ਰੋਗਾਂ ਤੋਂ ਸੁਖੀ ਤੇ ਦੂਸਰਿਆਂ ਨੂੰ ਨਾਮ ਦੀ ਖੁਸ਼ਬੂ ਦੇਣ ਵਾਲਾ ਸੁਗੰਧੀਮਯ ਜਨ ਹੋ ਗਿਆ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ **ਸੁਨਹੁ ਗੁਰੂ ਅੰਗਦ ਗਤਿਦਾਨੀ !। ਆਗੇ ਗਮਨੇ ਸ਼੍ਰੀ ਗੁਨਖਾਨੀ। ਕਿਤ ਸਾਗਰ ਕਿਤ ਧਰ ਪਰ ਜਾਈਂ। ਹਸਨ ਹੋਤ ਗੁਰ ਗਿਰਾ ਅਲਾਈ ॥੨॥ 'ਮਰਦਾਨੇ ਫਲ ਤੈਂ ਭਲਿ ਖਾਏ। ਭਯੋ ਕਿ ਨਹੀਂ ਅਜਹੁ ਤ੍ਰਿਪਤਾਏ[1] ?'। ਬੰਦਿ ਹਾਥ ਦੈ ਬੋਲਯੋ ਬਾਨੀ। 'ਕਰੀ ਅਵੱਗਯਾ ਮੈਂ ਸੁਖਦਾਨੀ !॥੩॥ ਅਧਿਕ ਅਨੁਚਿਤੇ ਬੈਨ ਬਖਾਨੇ। ਤਾਂਕੋ ਫਲ ਭਾ ਦੁਖ ਪ੍ਰਗਟਾਨੇ। ਤੁਮ ਕ੍ਰਿਪਾਲ ਨਿਜ ਬਿਰਦ ਸੰਭਾਰਾ। ਮੁਝਹਿ ਮੁਚਾਵਾ[2] ਦੈਤ ਸੰਘਾਰਾ[3] ॥੪॥ ਛੁਧਾ ਸੰਗਿ ਬਯਾਕੁਲ ਹੈ ਜਾਵੋਂ। ਖਿਝ ਕਰਿ ਨੀਕੀ ਮਤਿ[4] ਬਿਸਰਾਵੋਂ। ਤਬਹਿ ਅਨੁਚਿਤੇ ਬਚਨ ਅਲਾਊਂ। ਤਿਹ ਕੋ ਫਲ ਮੈਂ ਸੰਕਟ ਪਾਊਂ ॥ ੫ ॥ ਨਾਮ ਤੁਮਾਰ ਪਤਿਤ ਕੋ ਪਾਵਨ। ਬਖਸ਼ੋ ਖਤਾ ਸੰਤ ਮਨ ਭਾਵਨ[5] !'। ਕਮਲ ਬਦਨ ਤੇ ਬਿਗਸੇ ਸੁਨਿਕੈ। ਬੋਲੇ ਬਚਨ ਦਾਸ ਨਿਜ ਗੁਨਿਕੈ ॥ ੬॥ 'ਤੁਝ ਪਰ ਖੁਸ਼ੀ ਸਦੀਵ ਹਮਾਰੀ*। ਬਚਨ ਸੁਨੰਤਿ ਪ੍ਰਸੀਦਹਿੰ ਭਾਰੀ। ਹਰਖਤਿ ਰਹਿਯੋ ਸੰਗ ਹਮਾਰੇ। ਕਹੇ ਜਿ ਬਚ ਨਹਿੰ ਕਰਹੁ**

[1]ਰਜਿਆ। [2]ਬਚਾਇਆ। [3]ਮਾਰ ਦਿੱਤਾ। [4]ਚੰਗੀ ਅਕਲ। [5]ਸੰਤਾਂ ਦੇ ਮਨ ਨੂੰ ਭਾਉਣ ਵਾਲੇ ਜੀਓ। *ਜੇ ਮਰਦਾਨਾ ਜਨਕ ਆਦਿ ਪਾਸ ਹੁੰਦਾ ਤਾਂ ਸਰਾਪਿਆ ਜਾਂਦਾ, ਧੰਨ ਸਤਿਗੁਰੂ ਹੈ।

ਬਿਚਾਰੇ'॥੭॥ ਇਸ ਪ੍ਰਕਾਰ ਕੇ ਹਾਸ ਬਿਲਾਸਾ। ਕਰਤਿ ਜਾਤਿ ਗਮਨਤਿ ਸੁਖ ਰਾਸਾ। ਚਲਤਜੋ ਕੇਤੇ ਦਿਵਸ ਬਿਤਾਏ। ਮਗ ਮਹਿੰ ਪੁਰਿ ਨ ਗ੍ਰਾਮ ਕੋ ਆਏ ॥ ੮ ॥ ਚਹੁੰਦਿਸ ਹੁਤੀ ਉਜਾਰ ਬਿਸਾਲਾ। ਮਰਦਾਨਾ ਬੋਲਜੋ ਤਿਹ ਕਾਲਾ। 'ਨਿਸਦਿਨ ਬਿਤੇ ਉਜਾਰ ਮਝਾਰੀ। ਆਵਹਿ ਨਗਰ ਕਿ ਨਹੀਂ ਅਗਾਰੀ ?॥ ੯ ॥ ਕਿਤੇ ਦਿਵਸ ਗਮਨੇ ਮਗ ਮਾਂਹੀ। ਗ੍ਰਾਮ ਨਗਰ ਕੋ ਆਵਾ ਨਾਂਹੀ। ਜਾਵਹੁ ਚਲੇ ਉਜਾਰ ਮਹਾਨਾ। ਬਿਨਾ ਪ੍ਰਯੋਜਨ,ਜਾਇ ਨ ਜਾਨਾ'॥ ੧੦ ॥ ਸੁਨਿ ਕਰਿ ਬਿਗਸੇ ਪੰਕਜ ਨੈਨਾ। ਤਿਹ ਬਿਲੋਕ ਕੈ ਉਚਰੇ ਬੈਨਾ। 'ਭਯੋ ਨਗਰ ਬੂਝਨ ਅਨੁਰਾਗੀ[1]। ਉਦਰ ਬਿਖੈ ਬਹੁਰੋ ਛੁਧ ਲਾਗੀ ?'॥੧੧॥ਮਰਦਾਨੇ ਤਬ ਵਾਕ ਉਚਾਰੇ। 'ਹੈ ਤੋ ਸਹੀ ਸੁ ਕੌਨ ਨਿਵਾਰੇ[2]। ਛੁਧਾ ਲਗੀ, ਕਜਾ ਅਸਨ ਤਯਾਰੀ। ਰਾਖਜੋ ਹੈ ਕਿਨ ਆਨਿ ਅਗਾਰੀ ॥੧੨॥ ਹਮ ਬਿਚਰਤਿ ਜਹਿੰ ਵਡ ਉਦਿਆਨਾ।ਮ੍ਰਿਤੁ ਹੋਇਂ ਕਬਿ ਹੀ ਮਮ ਪ੍ਰਾਨਾ। ਕਹੂੰ ਕਹੂੰ ਆਵਤਿ ਕਰ ਮਾਂਹੀ। ਬਿਨਾ ਅਹਾਰ ਜੀਵਨਾ ਨਾਂਹੀ॥੧੩॥ ਕੋ ਜਾਨੈ ਕਜੋਂ ਹੈ ਨਿਰਬਾਹੂ। ਬਿਨ ਅਹਾਰ ਮੈਂ ਸੰਗ ਫਿਰਾਹੂੰ। ਤੁਮ ਕੋ ਛੁਧਾ ਪਿਪਾਸਾ ਨਾਂਹੀ। ਰਹਹੁ ਅਨੰਦ ਸਦਾ ਮਨ ਮਾਂਹੀ'॥ ੧੪ ॥ ਮੰਦ ਮੰਦ ਬਿਗਸਤਿ ਸ਼੍ਰੀ ਬਦਨਾ[3]। ਕਲੀਕੰਦ[4] ਜਿਉਂ ਉਜਲ ਰਦਨਾ[5]। ਕਹਿਤਿ ਭਏ 'ਸੁਨੀਏ ਮਰਦਾਨਾ !। ਛੁਧਾ ਸੰਗ ਜੋ ਹੈਂ ਹਤਿ ਪ੍ਰਾਨਾ ॥੧੫॥ ਇਸ ਬਿਧਿ ਕੋ ਹਮ ਜਾਮਨ[6] ਤੇਰੇ। ਗਏ ਪ੍ਰਾਨ ਆਨਹਿੰ ਤਨ ਫੇਰੇ। ਪੁਨ ਇਕ ਦਿਨ ਮਰਨਾ ਹੈ ਸਾਚੋ। ਜਸੋਂ ਜਲ ਬਿਖੈ ਹੋਇ ਘਟ ਕਾਚੋ[7] ॥੧੬॥ ਦਿਸ਼ਟਿਮਾਨ ਜੋ ਸਕਲ ਪਸਾਰਾ। ਇਹ ਜਾਨਹੁ* ਹੈ ਕਾਲ[8] ਅਹਾਰਾ। ਅਬ ਤੂੰ ਹਿਰਦੇ ਓਦਰ ਨਾਂਹੀ। ਚਹੋ ਜਿ ਅਚਹੁ ਚਲਹੁ ਪੁਰਿ ਮਾਂਹੀ॥੧੭॥ ਨਹੀਂ ਦੂਰ ਅਬ ਆਇ ਨਜੀਕਾ'। ਅਸ ਕਹਿ ਭ੍ਰਸ਼ਨ ਭੇ ਜਗ ਟੀਕਾ।ਮੰਦ ਮੰਦ ਗਮਨਹਿੰ ਗੁਰ ਪੂਰਾ। ਜਿਹ ਕੋ ਦਰਸ਼ਨ ਸੋਹਤਿ ਰੂਰਾ ॥ ੧੮ ॥ ਦੋਹਰਾ ॥ ਨਿਕਟਿ ਨਗਰ ਆਵਾ ਤਬੈ ਬਹੁ ਸੁੰਦਰ ਦੁਤਿਵੰਤ[9]। ਦੇਖਿ ਜਿਸੇ ਅਮਰਾਵਤੀ[10] ਨੀਚੇ ਨੈਨ ਕਰੰਤਿ॥੧੯॥ਚੌਪਈ॥ਚਹੁੰਦਿਸ਼ ਜਿਸਕੇ ਉਪਬਨ ਸੋਹੈਂ।

---

[1]ਪ੍ਰੇਮੀ। [2]ਕੌਣ ਦੂਰ ਕਰੇ। [3]ਮੁਖੋਂ। [4]ਮਰਤਬਾਨ ਫੁਲ ਦੀ ਕਲੀ (ਅ) ਕਲੀਕੰਦ ਇਕ ਚਿੱਟੀ ਮਿਠਿਆਈ ਬੀ ਹੈ। [5]ਦੰਦ। [6]ਜ਼ੁੰਮੇਵਾਰ। [7]ਕੱਚਾ ਘੜਾ। [8]ਮੌਤ। [9]ਸ਼ੋਭਾ ਵਾਲਾ। [10]ਇੰਦਰਪੁਰੀ। *ਪਾ:—ਜਾਨੋ।

ਕੁਸਮ ਬਾਟਿਕਾ[1]ਬਹੁ ਮਨ ਮੋਹੈਂ।ਕੰਚਨ ਕੋ[2] ਗਢ[3] ਵਡੋ ਬਿਰਾਜੈ। ਨਾਨਾ ਰੰਗ ਜਰੇ ਨਗ[4] ਛਾਜੈਂ ॥੨੦॥ ਊਚੀ ਅਟਾ[5] ਕਲਸ ਮਨ ਭਾਵਨ। ਦਰ ਪਰ ਤੋਰਣ ਬਧੀ ਸੁਹਾਵਨ। ਚੰਦਨ ਕੋ ਕਪਾਟ[6] ਵਡ ਸ਼ੋਭਾ। ਜਿਨ ਕੋ ਪਿਖਿ ਦੇਵਨ ਮਨ ਲੋਭਾ ॥੨੧॥ਜਗਮਗ ਚਮਤਕਾਰ ਛਬਿ ਪਾਈ।ਮਨਹੁ ਚਢੇ ਬਹੁਤੇ ਦਿਨਰਾਈ[7]। ਪਹੁੰਚੇ ਜਬ ਤਿਹ ਨਗਰ ਸਮੀਪਾ। ਬੈਠੇ ਸ਼੍ਰੀ ਬੇਦੀਕੁਲਦੀਪਾ ॥੨੨॥ ਮਰਦਾਨੇ ਸੋਂ ਬਚਨ ਉਚਾਰਾ।'ਜਾਹੁ ਨਗਰ ਅਬ ਲੇਹੁ ਨਿਹਾਰਾ ।ਬੂਝਤਿ ਥੋ ਮਗਮਹਿਂ ਬਹੁ ਬਾਰੀ।ਖਾਇ ਅਸਨ ਕਰਿ ਛੁਧਾ ਨਿਵਾਰੀ' ॥ ੨੩ ॥ 'ਸ਼੍ਰੀ ਪ੍ਰਭੁ ਰੀਠ ਨ ਪਟ[8] ਇਕ ਦਾਮੂ। ਬਿਨਾ ਮੋਲ ਖਾਵੋਂ* ਕਿਹ ਧਾਮੂ ?। ਨਹੀਂ ਕਹੂੰ ਇਹ ਥਾਨ ਚਿਨਾਰੀ। ਉਦਰ ਛੁਧਾ ਬਯਾਪੀ ਮੁਝ ਭਾਰੀ' ॥੨੪॥ ਬਿਗਸਿ ਬਦਨ ਤੇ ਬਚਨ ਬਖਾਨਾ। 'ਸਗਰੋ ਨਗਰ ਦਿਖੋ ਮਰਦਾਨਾ ।ਜਹਿਂ ਸੁੰਦਰ ਭੋਜਨ ਕੋ ਪਾਵਹੁ। ਜੋ ਕੁਛ ਚਹੁ† ਤਹਿੰਤੇ ਲੈ ਖਾਵਹੁ'॥੨੫॥'ਹੈ ਪ੍ਰਭੁ!ਪੁਰਿ ਮਹਿਂ ਮੁਝ ਗਹਿਵਾਵਹੁ[9]। ਨਰਨ ਨਿਕਟ ਤੇ ਮਾਰ ਕਰਾਵਹੁ।ਤਸਕਰ ਲਖਿਕਰਿ ਕੈਦ ਮਝਾਰਾ। ਬਾਂਧ ਲੇਹਿਂ ਭਲ ਖਾਊਂ ਅਹਾਰਾ' ॥੨੬॥'ਗਹੈ ਜੁ ਤੁਝ ਕੋ ਨਗਰ ਮਝਾਰਾ।ਤਹਾਂ ਨਾਮ ਕਹਿ ਦੇਊ ਹਮਾਰਾ।ਛੋਰਿ ਦੇਹਿ,ਖਾਵਹੁ ਮਨ ਭਾਵਾ'।ਅਸ ਸੁਨਿ ਮਰਦਾਨਾ ਹਰਖਾਵਾ ॥ ੨੭ ॥ ਗਮਨਜੋ ਤੂਰਨ ਨਗਰ ਮਝਾਰੂ। ਜਹਿਂ ਚੌਪਰ ਜਨੋਂ ਚਾਰੁ ਬਜਾਰੂ। ਤਹਿਂ ਹਾਟਕ[10] ਕੀ ਹਾਟ ਅਨੇਕਾ। ਜਟੇ[11] ਸੁ ਨਗ‡[12], ਕੋ ਕਰਹਿ ਬਿਬੇਕਾ ॥੨੮॥ਜਿਨ ਮਹਿਂ ਧਰੀ ਮਿਠਾਈ ਰੂਰੀ।ਕਰਨੋ ਤਿਹਾ-ਵਲ ਪੂਪਨ[13] ਪੂਰੀ। ਫਿਰਹਿ ਮਨੁਜ[14] ਜਹਿਂ ਸੁਰਨ ਸਮਾਨਾ।ਪਟ ਭੂਖਨ ਪਹਿਰੇ ਬਿਧਿ ਨਾਨਾ ॥੨੯॥ ਪੁਰਿ ਰਚਨਾ ਪਿਖਿ ਕੈ ਮਰਦਾਨਾ। ਹਰਖਤਿ ਹੈ ਉਰ ਮੈਂ ਬਿਸਮਾਨਾ। ਇਕ ਮਾਨਵ ਕੇ ਜਾਇ ਸਮੀਪਾ। ਬੂਝਨੋ 'ਕੌਨ ਨਾਮ ਅਵਨੀਪਾ?॥੩੦॥ਪੁਨ ਇਸ ਪੁਰਿ ਕੋ ਨਾਮ ਬਤਾਵਹੁ। ਮੁਝ ਢਿਗ ਸਰਬ ਬ੍ਰਿਤਾਂਤ ਸੁਨਾਵਹੁ। ਕਿਹ ਬਿਧਿ ਹੋਤਿ ਇਹਾਂ ਬਿਵਹਾਰਾ? । ਜਹਿਂ ਕੰਚਨ ਕੇ ਬਨੇ ਬਜਾਰਾ' ॥ ੩੧ ॥ ਤਿਹ ਨਰ ਨੈ ਸੁਨਿ ਬਚਨ ਉਚਾਰਾ।

[1]ਬਗੀਚੀਆਂ। [2]ਸੋਨੇ ਦਾ; ਭਾਵ, ਸੁਨਹਰੀ ਮਈ। [3]ਕਿਲ੍ਹਾ। [4]ਥੋਵੇ। [5]ਅਟਾਰੀ। [6]ਤਖਤੇ। [7]ਸੂਰਜ। [8]ਕਪੜੇ ਦੀ ਗੰਢ ਵਿੱਚ। [9]ਫੜਾਂਵਦੇ ਹੋ। [10]ਸੋਨੇ ਦੀਆਂ। [11]ਜੜੇ। [12]ਸੋਹਣੇ ਥੋਵੇ। [13]ਪੂੜੇ। [14]ਪੁਰਸ਼।

*ਪਾਃ—ਪਾਵਹੁੰ। †ਪਾਃ—ਚਹਹੁ, ਚਹਉ।

‡ਪਾਃ—ਨਗਨ।

'ਨਾਮ-ਸ੍ਰਰਨਪੁਰ*ਪ੍ਰਗਟ ਉਦਾਰਾ'। ਕਵਲ ਨੈਨ†ਨ੍ਰਿਪ ਰਾਜਨ ਰਾਜਾ॥ ਜਿਹ ਸਮ ਦੂਸਰ ਕੋਇ ਨ ਆਜਾ ॥੩੨॥ਦੋਹਰਾ॥ ਨਹੀਂ ਮੋਲ ਕਿਹ ਵਸਤੁ ਕੋ ਜੋ ਚਾਹਤਿ ਸੋ ਲੇਤਿ ।ਮਧੁਰ ਅਸਨ ਜੋ ਹਾਟ ਪਰ ਧਰਮ ਅਰਥ ਸਭਿ ਦੇਤਿ ॥੩੩॥ਚੌਪਈ॥ ਦੇਸ਼ ਬਿਦੇਸ਼ੀ ਜੋ ਜਿਹ ਚਾਹੀ। ਦੇਤਿ ਬਿਹੀਨ ਮੋਲ[2] ਸਭਿ ਭਾਂਹੀ'। ਹਰਖਯੋ ਮਰਦਾਨਾ ਬਚ ਭਾਖੇ। 'ਛੁਧਾ ਮੁਝੈ, ਭੋਜਨ ਕੀ ਕਾਂਖੇ ॥ ੩੪ ॥ ਪਰਦੇਸ਼ੀ ਮੋਕੋ ਲਖਿ ਲੀਜੈ। ਅਪਨੋ ਨਾਮ ਬਤਾਵਨ ਕੀਜੈ'।ਸੁਨਿ ਕਰਿ ਮਾਨਵ ਬਚਨ ਉਚਾਰਾ'ਧਰਮ ਸਿੰਘ ਹੈ ਨਾਮ ਹਮਾਰਾ ॥ ੩੫ ॥ ਜੋ ਇੱਛਾ ਤਵ ਰਿਦੇ ਮਝਾਰਾ । ਲੈ ਦੁਕਾਨ ਤੇ ਖਾਹੁ ਅਹਾਰਾ।ਇਹ ਠਾਂ ਕਰੈ ਨ ਕੋਊ-ਨਾਂਹੀ-। ਦੇਤਿ ਅਮੋਲੀ ਜੋ ਜਿਹ ਪਾਂਹੀ' ॥ ੩੬ ॥ ਦੋਹਰਾ ॥ 'ਮੋ ਕੋ ਦੇ ਨਿਜ ਹਾਥ ਸੋਂ ਤਬ ਲੇ ਕਰਿ ਕਛੁ ਖਾਉਂ । ਬਿਨ ਪਛਾਣ ਕਮੋਂ ਲੇ ਸਕੋਂ, ਮਾਂਗਤਿ ਹੌਂ ਸ਼ਰਮਾਉਂ'॥੩੭॥ਚੌਪਈ॥ਧਰਮ ਸਿੰਘ ਸੁਨਿ ਬੈਨ ਉਚਾਰਾ'ਹੌਂ ਲੈ ਦੇਵੋਂ ਚਲਹੁ ਅਹਾਰਾ । ਹੋਇਂ ਔਰ ਜੇਤੇ ਤੁਝ ਸੰਗਾ । ਲੈ ਜਾਵਹੁ ਤਿਨ ਹੇਤ ਨਿਸ਼ੰਗਾ'॥੩੮॥ਤਿਹ ਕੇ ਸੰਗ ਕਹਿਤਿ ਮਰਦਾਨਾ । 'ਸੰਗੀ ਦੋਇ ਕਰੈਂ ਨਹਿ ਖਾਨਾ । ਤੁਮ ਚਲਿਕਰਿ ਮੁਝ ਕੋ ਲੈ ਦੀਜੈ । ਛੁਧਾ ਉਦਰ ਬਹੁ ਦੂਰ ਕਰੀਜੈ' ॥੩੯॥ ਅਸ ਕਹਿ ਆਗੈ ਕੀਨ ਪਯਾਨਾ । ਠਾਂਢੇ ਭੇ ਇਕ ਜਾਇ ਦੁਕਾਨਾ । ਧਰਮ ਸਿੰਘ ਕਹਿ ਕੈ ਤਿਸ ਭਾਂਈ । ਅਸਨ ਦਿਵਾਯੋ ਸੇਰ ਅਢਾਈ ॥੪੦॥ਸੁ ਪ੍ਰਸੰਨ ਖਾਵਹਿ ਮਰਦਾਨਾ । ਉਦਰ ਅਘਾਇ ਪਿਯੋ[3] ਪੁਨ ਪਾਨਾ[4] । ਬਹੁਰ ਨਗਰ ਕੋ ਫਿਰ ਕਰਿ ਦੇਖਾ । ਭਯੋ ਰਿਦੇ ਜਿਹ ਹਰਖ ਵਿਸ਼ੇਖਾ ॥੪੧॥ ਚਤੁਰ ਘਟੀ ਮਹਿ ਸਰਬ ਨਿਹਰਿਕੈ। ਸ਼੍ਰੀ ਗੁਰੁ ਢਿਗ ਗਮਨਯੋ ਫਿਰ ਮੁਰਿਕੈ।ਦੇਖਿ ਦੂਰ ਤੇ ਸ਼੍ਰੀ ਗੁਨਖਾਨੀ । ਮਰਦਾਨੇ ਸੰਗ ਬੋਲੇ ਬਾਨੀ ॥ ੪੨ ॥ 'ਕਹਹੁ ਨਗਰ ਕਿਸ ਬਿਧਿ

---

[1]ਬੜਾ ਪ੍ਰਸਿੱਧ ਹੈ। [2]ਬਿਨਾ ਮੁੱਲ। [3]ਪੀਤਾ। [4]ਪਾਣੀ।

*ਤਵਾਰੀਖ ਖਾ: ਵਿਚ ਇਸ ਨੂੰ ਚਾਂਦਪੁਰ ਸ੍ਰਰਨਪੁਰ ਲਿਖਿਆ ਹੈ । ਅਖੀਰ ਪ੍ਰਸੰਗ ਤੇ ਲਿਖਿਆ ਹੈ ਕਿ ਦੇਸ਼ ਬ੍ਰਹਮਾਂ ਦੇ ਨਾਲ ਲਗਦਾ ਹੈ । ਇਕ ਚਾਂਦਪੁਰ ਮੇਗਨਾ ਨਦੀ ਦੇ ਸਮੁੰਦਰ ਵਿੱਚ ਮਿਲਨ ਵਾਲੇ ਟਿਕਾਣੇ ਹੈ, ਚਿਟਾਗਾਂਗ ਤੋਂ ਉੱਤਰ ਪੱਛੋਂ ਨੂੰ । ਚਿਟਾਗਾਂਗ ਤੋਂ ਨੇੜੇ ਸਮੁੰਦਰ ਵਿੱਚ ਇਕ ਸੋਨਦੀਪ ਟਾਪੂ ਹੈ ਅਗਲਬ ਹੈ ਕਿ ਉਥੋਂ ਦੀ ਇਹ ਯਾਤਰਾ ਹੋਵੇ। ਸ੍ਰਰਨ ਪੁਰ ਤੇ ਸੋਨਦੀਪ ਇਕੋ ਗੱਲ ਹੈ।

†ਪਾ:-ਕਵੁਲ ਨੈਨ।

ਕੋ ਦੇਖਾ। ਮੁਖ ਪੰਕਜ ਸੋ ਖਿਰਨੋ ਬਿਸ਼ੇਖਾ ਭਰਨੋ ਹਰਖ ਸੋਂ ਹਿਰਦਾ ਤੋਹੀ। ਅਸਨ ਸੰਗ ਤ੍ਰਿਪਤਨੋ ਬਹੁ ਹੋਹੀ?*' ॥ ੪੩ ॥ 'ਸੁਨਹੁ ਪ੍ਰਭੂ ਕਜਾ ਕਰੋਂ ਬਖਾਨਾ। ਕਬਹਿ ਨ ਦੇਖਾ ਇਹ ਸਮ ਥਾਨਾ। ਕੰਚਨ ਕੀ ਨਗਰੀ ਬਰ ਮੰਦਰ। ਬਨੇ ਬਨਾਏ ਭੋਜਨ ਸੁੰਦਰ ॥ ੪੪ ॥ ਸਕੁਲੀ[1] ਪੂਪ[2] ਤਿਹਾਵਲ[3] ਪੂਰੀ। ਸਰਬ ਪਾਕ[4] ਰਾਖੇ ਬਿਧਿ ਰੂਰੀ। ਮੋਦਕ[5],ਖੁਰਮੇ[6] ਬਹੁ ਮਿਸ਼ਟਾਨਾ[7]। ਨੁਕਤੀ[8] ਆਦਿ ਅਨਿਕ ਪਕਵਾਨਾ ॥ ੪੫ ॥ ਦੋਹਰਾ ॥ ਦੇ ਬਿਨ ਮੋਲ ਅਹਾਰ ਕੋ ਜੈਸੀ ਰੁਚਿ ਜਿਹ ਹੋਇ। ਏਕ ਮਨੁਜ ਮੋਕੋ ਮਿਲਾ ਸ਼ੁਭ ਸੁਭਾਇ ਜਿਹ ਕੋਇ[9] ॥ ੪੬ ॥ ਚੌਪਈ॥ ਤਿਹ ਭੋਜਨ ਬਹੁ ਮੁਝੈ ਦਿਵਾਯਾ। ਇਸ ਬਿਧਿ ਮੁਖ ਤੇ ਵਾਕ ਅਲਾਯਾ।–ਜੇਤੇ ਔਰ ਅਹੈਂ ਤੁਝ ਸੰਗਾ। ਤਿਨ ਅਹਾਰ ਲੈ ਜਾਹੁ ਨਿਸ਼ੰਗਾ–॥ ੪੭ ॥ ਮੈਂ ਭਾਖੀ–ਹੈਂ ਸੰਗੀ ਦੋਊ। ਨਹਿ ਖਾਵਤਿ ਸੰਤੋਖੀ ਸੋਊ–। ਪ੍ਰਿਥਮੈ ਤ੍ਰਿਪਤਨੋ ਖਾਇ ਅਹਾਰਾ। ਪੁਨ ਫਿਰ ਕੈ ਸਭਿ ਨਗਰ ਨਿਹਾਰਾ'॥੪੮॥ ਸੁਨਿ ਯੌਂ ਬਿਗਸੇ ਦੀਨ ਨਿਵਾਜੁ। 'ਕਰਨੋ ਭਲਾ ਮਰਦਾਨੇ ਕਾਜੁ। ਭਯੋ ਤੋਰ ਮਨਭਾਵਨ ਸਭਿ ਹੀ। ਬੈਸਹੁ ਗਾਉਂ ਸ਼ਬਦ ਕੋ ਅਬਹੀ'॥੪੯॥ਬੈਠਿ ਗਯੋ ਬੂਝਤਿ ਪੁਨ ਐਸੇ।'ਇਹ ਪੁਰਿਕਰਮ ਕਰਤਿ ਨਰ ਕੈਸੇ। ਸਰਬ ਅਮੋਲੇ ਸੁਖ ਜਿਨ ਪਾਸੂ।ਜੇ ਨਿਸਬਾਸੁਰ ਕਰਤਿ ਬਿਲਾਸੂ' ॥੫੦॥ ਸ਼੍ਰੀ ਨਾਨਕ ਕਹਿ 'ਸੁਨਿ ਮਰਦਾਨੇ। ਇਹਾਂ ਨ ਕੋਊ ਝੂਠ ਬਖਾਨੇ। ਧਰਮਕਲਾ ਇਹ ਥਾਨ ਬਿਸਾਲਾ। ਸਰਬ ਦੇਸ਼ ਤੇ ਪਾਪ ਨਿਕਾਲਾ ॥੫੧॥ ਸਤਿ ਸੰਤੋਖ ਰਖਹਿਂ ਉਰ ਧਾਰੀ। ਕਰਤਿ ਨਹੀਂ ਮੈਥਨ ਨਰ ਨਾਰੀ। ਦ੍ਰਿਸ਼ਟਿ ਭੋਗ[10] ਕੀ ਇਹਠਾਂ ਰੀਤੀ†। ਪੁੰਨ ਬਿਖੈ ਸਭਿਹਿਨਿ ਕੀ ਪ੍ਰੀਤੀ‡' ॥੫੨॥ ਮਰਦਾਨੇ ਤਬ ਵਾਕ ਅਲਾਯੋ। 'ਅਚਰਜ ਹੀ ਬਿਰਤੰਤ ਸੁਨਾਯੋ। ਸਭਿਹੀ ਰੀਤਿ ਨਵੀਨ ਬਤਾਈ। ਦੇਖੀ ਸੁਨੀ ਨ ਮੈਂ ਕਿਹ ਥਾਂਈ'॥੫੩॥ਗੁਰੂ ਕਹੈਂ'ਅਚਰਜ ਕਰਤਾਰਾ। ਏਕੰਕਾਰ ਬਿਅੰਤ ਅਪਾਰਾ। ਅਚਰਜ ਹੀ ਸਭਿ ਚਰਿਤ[11] ਤਿਸੂਕੇ। ਸਮਝ ਨ ਆਵਹਿਂ ਤ੍ਰਿਦੇ ਕਿਸੂ ਕੇ

[1]ਜਲੇਬੀ [ਸੰਸ:, ਸਖੂਲੀ]। [2]ਪੂੜੇ। [3]ਕੜਾਹ। [4]ਖਾਣੇ। [5]ਲੱਡੂ। [6]ਰਸਗੁੱਲੇ। [7]ਮਿਠਾਈ। [8]ਬੂੰਦੀ। [9]ਜਿਸ ਦਾ ਸੀ। [10]ਪ੍ਰੇਮ ਤੱਕਣੀ ਮਾਤ੍ਰ ਹੀ ਭੋਗ ਹੈ। [11]ਕਰਤਬ। *ਪਾ:–ਤੋਹੀ।

†ਇਸ ਤੋਂ ਮੁਰਾਦ ਲੋਕਾਂ ਦੇ ਨੇਕ ਚਲਣ ਹੋਣ ਦੀ ਹੈ, ਕਿ ਬਿਭਚਾਰ ਬੀ ਨਹੀਂ ਹੈ ਤੇ ਲੋਕ ਗ਼ੁਸਹਤ ਜਤੀ ਹਨ। ਪਾ:–ਰੀਤ। ‡ਪਾ:–ਪ੍ਰੀਤਾ।

॥੫੪॥ਦੋਹਰਾ॥ਪਰਮਾਣੂ[1] ਸਮ ਦੇਖਿ ਨਰ ਅਫਰਤਿ ਹੈਂ[2] ਉਰ ਮਾਂਹਿ।ਓਛੇ[3] ਕਲਾ ਦਿਖਾਵਹੀਂ ਜਰੀ ਜਾਤ ਘਟ[4] ਨਾਂਹਿ ॥ ੫੫ ॥ ਚੌਪਈ ॥ ਕਲੀਕਾਲ ਮੈਂ ਇਹ ਸਮ ਰਾਜਾ*। ਦੂਸਰ ਔਰ ਨ ਕੋਊ ਸਾਜਾ। ਭੂਪ ਸਪਤਦਸ ਮਾਨਹਿੰ ਆਨਾ[5]। ਧਰਮਵੰਤ ਗੁਨਵਾਨ ਮਹਾਨਾ'॥੫੬॥ਸੁਨਿਕਰਿ ਕਹਿਨ ਲਗਾ ਮਰਦਾਨਾ। 'ਇਹ ਠਾਂ ਰਹਹੁ ਕਰਹੁ ਗੁਜਰਾਨਾ। ਥਾਨ ਬਿਲੋਕਹੁ ਵਡ ਰਮਣੀਕਾ। ਬਨਸੋ ਬਨਾਯੋ ਭੋਜਨ ਨੀਕਾ' ॥੫੭॥ ਸ਼੍ਰੀ ਗੁਰੁ ਕਹੈਂ'ਨ ਹਮ ਕਰ ਮਾਂਹੀ। ਜਹਿੰ ਕਰਤਾਰ ਲਿਜਾਵਹਿ,ਜਾਂਹੀ[6]। ਅਸ ਕਹਿ ਭੂਸ਼ਨ ਭੇ ਜਗਸਾਈਂ। ਜਿਨ ਕੇ ਦਰਸ਼ਨ ਕਲੁਖ ਨਸਾਈਂ[7] ॥੫੮॥ ਸਪਤ ਦਿਵਸ ਬੈਸੇ ਤਹਿੰ ਬੀਤੇ। ਨਾਮ ਲਏ ਜਿਹ ਜਮ ਭੈ ਭੀਤੇ। ਦੋਨੋ ਕਾਲ ਜਾਇ ਮਰਦਾਨਾ।ਪੁਰਿ ਮਹਿੰ ਜਾਚਹਿ ਭੋਜਨ ਖਾਨਾ ॥੫੯॥ ਜਿਹ ਦੁਕਾਨ ਕੋ ਜਾਇ ਅਗਾਰੈ। ਜਾਚੇ ਤੇ ਸੋ ਅਸਨ ਖੁਵਾਰੈ। ਪੂਪ[8] ਪੂਰਿਕਾ[9] ਆਦਿ ਅਹਾਰਾ। ਖਾਇ ਖਾਇ ਹੈ ਹਰਖ ਅਪਾਰਾ ॥ ੬੦ ॥ ਧਰਮ ਸਿੰਘ ਮਿਲਿਓ ਇਕ ਦਿਨ ਤਬ। ਬੂਝਤਿ ਭਾ'ਸੰਗੀ ਜੋ ਤਵ ਬਿਬ[10]। ਨਗਰ ਬਿਖੈ ਦੇਖੇ ਕਬਿ ਨਾਹੀ।ਕਿਹਤੇ ਲੈ ਭੋਜਨ ਸੋ ਖਾਹੀਂ?'॥੬੧॥[11]'ਹੈਂ ਸੰਤੋਖੀ ਸੋ ਨਹਿ ਆਵੈਂ। ਭਾਉ ਸੰਗ ਲੇਜਾਇ ਤ ਖਾਵੈਂ। ਯੌਂ ਨ ਖਾਇਂ ਰਹਿੰ ਪੌਨ ਅਹਾਰੀ। ਬੈਠਿ ਰਹੈਂ ਸੋ ਬਾਗ਼ ਮਝਾਰੀ'॥੬੨॥ ਸੁਨਿ ਕਰਿ ਧਰਮ ਸਿੰਘ ਚਿਤ ਠਾਨੋ। –ਦੇਖੇ ਚਹਿਯੇ ਸੰਤ ਮਹਾਨੇ–।ਪੰਜ ਸੇਰ ਬਰ ਭੋਜਨ ਲੀਨੋ।ਗੁਰੁ ਮਿਲਨੇ ਹਿਤ ਆਵਨ ਕੀਨੋ ॥੬੩॥ਜਹਿੰ ਬੈਸੇ ਬੇਦੀ ਕੁਲਦੀਪਾ। ਚਲਿ ਕਰਿ ਪਹੁੰਚਸੋ ਜਬਹਿ ਸਮੀਪਾ। ਦੂਸਰ ਸੰਗਿ ਹੁਤੋ ਮਰਦਾਨਾ। ਬੰਦੇ ਪਦ ਹੈ ਦੀਨ ਮਹਾਨਾ ॥੬੪॥ਰਾਖਸੋ ਭੋਜਨ ਗੁਰੂ ਅਗਾਰੀ। 'ਅਚਹੁ ਸੰਤ ! ਲਿਹੁ ਭੇਟ ਹਮਾਰੀ।ਰਾਵਰਕੀ ਮਹਿਮਾ ਸੁਨਿ ਆਵਾ।ਮਹਾਂ ਮੋਹ ਬਨਕੋ[12]ਤੁਮ ਦਾਵਾ[13] ॥੬੫॥ ਦੋਹਰਾ ॥ ਧਰਮ ਸਿੰਘ ਕੋ ਦੇਖਿਕਰਿ ਬੋਲੇ ਕਰੁਨਾ ਭੌਨ । 'ਕਿਹ ਨੈ

---

[1]ਨਿੱਕੇ ਤੋਂ ਨਿੱਕੇ ਕਿਣਕੇ। [2]ਆਕੜਦੇ ਹਨ। [3]ਹੌਛੇ। [4]ਹਿਰਦੇ ਵਿਚ। [5]ਈਨ, ਹੁਕਮ। [6]ਜਾਵਾਂਗੇ। [7]ਪਾਪ ਨੱਸ ਜਾਂਦੇ ਹਨ। [8]ਪੂੜੇ। [9]ਪੂਰੀਆਂ। [10]ਦੇਵੇਂ। [11]ਮਰਦਾਨਾ ਬੋਲਿਆ। [12]ਬੜੇ ਮੋਹ ਰੂਪੀ ਜੰਗਲ ਨੂੰ। [13]ਤੁਸੀਂ ਬਨ ਅਗਨੀ ਹੋ।

*ਲੋਕਾਂ ਦੇ ਧਰਮੀ ਹੋਣ ਦਾ ਅਰ ਦਾਨੀ ਹੋਣ ਦਾ ਤੇ ਜਗ੍ਹਾ ਜਗ੍ਹਾ ਜੱਗ ਹੋਣ ਦਾ ਕਾਰਨ ਏਥੇ ਖੁਹਲਿਆ ਹੈ ਕਿ ਰਾਜਾ ਧਰਮੀ ਹੈ ਤੇ ਉਸ ਨੇ ਇਹ ਸਾਰਾ ਪ੍ਰਬੰਧ ਕਰ ਰੱਖਿਆ ਹੈ।

ਪਠਾ ਅਹਾਰ ਇਹੁ, ਕਹਹੁ ਅਹਹੁ[1] ਤੁਮ ਕੌਨ ? ॥ ੬੬ ॥ ਚੌਪਈ ॥ ਕੌਨ ਪ੍ਰਯੋਜਨ ਕੋ ਹਿਤ ਆਵਾ ?। ਕਰਹੁ ਸਰਬ ਬਿਰਤਾਂਤ ਸੁਨਾਵਾ'। ਹਾਥ ਬੰਦਿ ਤਿਨ ਬਚਨ ਬਖਾਨਾ। 'ਸੁਨਹੁ ਸੰਤ ਜੀ! ਤੁਮ ਗਤਿਦਾਨਾ॥੬੭॥ ਸਪਤ ਦਿਵਸ ਬੀਤੇ ਤੁਮ ਆਏ। ਨਗਰ ਬਿਖੈ ਨਿਜ ਚਰਨ ਨ ਪਾਏ। ਲੈ ਕੀਨੋ ਨਹਿੰ ਖਾਨ ਅਹਾਰਾ। ਬੈਸ ਰਹੇ ਉਦਿਆਨ ਮਝਾਰਾ ॥ ੬੮ ॥ ਸੁਨਿ ਰਾਵਰ ਕੀ ਸੁਧ ਇਸ ਰੀਤੀ। ਮੈਂ ਆਨਨੋ ਭੋਜਨ ਯੁਤਿ ਪ੍ਰੀਤੀ[2]। ਕਵਲਨੈਨ ਹੈ ਨਗਰ ਕੁਵਾਲਾ। ਧਰਮਵਾਨ ਨਿਰਮਾਨ[3] ਬਿਸਾਲਾ॥੬੯॥ ਨਿਜ ਬਲ ਪਰ ਕੋ ਨਹੀਂ ਜਨਾਵੈ। ਕਿਸੂ ਰੀਤਿ ਸੋਂ ਕਿਹ ਨ ਦੁਖਾਵੈ। ਸਭਿ ਕੋ ਜਾਨਹਿ ਆਪ ਸਮਾਨਾ। ਸਹਿਨਸ਼ੀਲ[4] ਜਨੁ ਕਰੁਨਾ ਖਾਨਾ॥੭੦॥ ਦੋਹਰਾ॥ ਭੂਪ ਸਪਤਦਸ ਆਪਹੀ ਮਾਨਹਿੰ ਇਸ ਕੀ ਆਨ। ਨਹਿੰ ਕਿਸਹੂੰ ਸੋਂ ਕਥ ਕਹੈ ਕਰਿ ਨਿਜ ਜੋਰ ਮਹਾਨ ॥੭੧॥ ਚੌਪਈ ॥ ਅਚਹੁ ਸੰਤ ਜੀ ! ਅਸਨ ਪੁਨੀਤਾ। ਸਰਬ ਸੁਨਾਈ ਮੈਂ ਨਿਜ ਰੀਤਾ'। ਭਗਤ ਵਛਲ ਬੋਲੇ ਮੁਖ ਬਾਨੀ। 'ਅਨਬਨ ਬਿਧਿ ਹਮ ਨੈ ਪਹਿਚਾਨੀ॥੭੨॥ ਨਹਿੰ ਭੋਜਨ ਹਮ ਇਹਠਾਂ ਖਾਵੈਂ। ਭੂਪਤਿ ਮਹਿੰ ਇਕ ਦੋਖ ਲਖਾਵੈਂ। ਜਹਾਂ ਨ ਦੋਖ ਹੋਤਿ ਹੈ ਕੋਈ।ਤਹਾਂ ਅਹਾਰ ਪੁਨੀਤ ਹੋਈ' ॥੭੩॥ ਧਰਮ ਸਿੰਘ ਸੁਨਿ ਬੈਨ ਉਚਾਰਾ। 'ਹੈ ਨਿਰਦੋਖ ਕੁਵਾਲ ਹਮਾਰਾ। ਕੌਨ ਦੋਖ ਤਿਸ ਮਹਿੰ ਤੁਮ ਪਾਵਹੁ। ਨਿਜ ਆਨਨ ਤੇ ਹਮਹਿੰ ਬਤਾਵਹੁ' ॥੭੪॥ ਸ਼੍ਰੀ ਗੁਰੁ ਭਨੈਂ 'ਦੋਖ ਜਿਸ ਮਾਂਹੀ। ਸੋ ਜਾਨਤਿ,ਨਹਿੰ ਅਪਰ ਲਖਾਹੀ। ਪਰ ਮਨ ਕੀ ਕੋ ਜਾਨਹਿ ਗਾਥਾ ?'। ਯੌਂ ਕਹਿ ਭੂਸ਼ਨ ਭੇ ਜਗਨਾਥਾ ॥ ੭੫ ॥ ਦੋਹਰਾ ॥ ਪਦ ਬੰਦਨ ਕਰਿ ਪੁਨ ਗਯੋ ਧਰਮਸਿੰਘ ਨ੍ਰਿਪ ਪਾਸ। 'ਤੈ ਅਤੀਤ ਆਏ ਇਹਾਂ,ਸੁਨਹੁ ਸ਼ੂਨ ਅਰਦਾਸ॥੭੬॥ ਚੌਪਈ ॥ ਏਕ ਨਗਰ ਮਹਿੰ ਖਾਇ ਅਹਾਰਾ। ਦੈ ਬੈਠੇ ਉਦਿਆਨ ਮਝਾਰਾ। ਸਪਤ ਦਿਵਸ ਭੇ ਅਸਨ ਨ ਕੀਨੋ। ਮੈਂ ਲੈ ਗਯੋ ਤਦਪਿ ਨਹਿੰ ਲੀਨੋ ॥੭੭॥ਕਹਤਿ–ਭੂਪ ਮਹਿੰ ਦੋਖ ਲਖਾਵੈਂ। ਇਹਠਾਂ ਹਮ ਨਹਿੰ ਭੋਜਨ ਖਾਵੈਂ–।ਮੈਂ ਬੂਝੇ ਸੋ ਨਹੀਂ ਬਖਾਨੈਂ।ਕਹੈਂ–ਕਿ ਨ੍ਰਿਪਤਿ ਰਿਦੈ ਸਭਿ ਜਾਨੈ–'॥੭੮॥ਕਵਲਨੈਨ ਸੁਨਿ ਕਰਿ ਇਹ ਬਾਤੀ।ਹ੍ਵੈ ਬਿਸਮਾਦ ਗੁਣਤਿ[5] ਬਹੁ ਭਾਂਤੀ। 'ਚਲਹੁ ਸੰਤ ਦੇਖੌਂ ਮੈਂ ਕੈਸੇ। ਸਪਤ ਦਿਵਸ ਕੇ ਬਾਹਰ ਬੈਸੇ'

[1]ਹੁੰਦੇ ਹੋ । [2]ਪ੍ਰੇਮ ਨਾਲ । [3]ਹੰਕਾਰ ਤੋਂ ਬਿਨਾ । [4]ਸਹਾਰੇ ਵਾਲੇ ਸੁਭਾਉ ਵਾਲਾ । [5]ਸੋਚ ਰਦਾ ਹੈ ।

॥ ੭੯ ॥ ਅਸ ਕਹਿ ਧਰਮ ਸਿੰਘ ਕੇ ਸੰਗਾ। ਗਮਨਜੋ ਉਰ ਮਹਿੰ ਦਰਸ ਉਮੰਗਾ। ਉੱਤਮ ਵਸਤੁ ਭੇਟ ਲੇ ਹਾਥਾ। ਯੋਧਾ[1] ਸਚਿਵ[2] ਬਹੁਤ ਜਿਹ ਸਾਥਾ ॥ ੮੦ ॥ ਦੋਹਰਾ ॥ ਬੰਦਨ ਕਰਿ ਬੈਠਜੋ ਨਿਕਟਿ ਰਾਜ ਮਾਨ ਜਿਹ ਨਾਂਹਿ। 'ਕੌਨ ਦੋਖ ਮਮ ਸੰਤ ਜੀ !' ਗੁਰੂ ਕਹੈਂ ਪੁਨ ਤਾਂਹਿ॥੮੧॥ ਚੌਪਈ ॥ 'ਭੂ ਨ੍ਰਿਪ ! ਤੁਮ ਜਾਨਤਿ ਮਨ ਐਸੇ। ਜੇ ਮਾਨਵ ਸਭਿ ਹਮਰੇ ਜੈਸੇ। ਤੌ ਕਯੋਂ ਅਪਨ ਮਨਾਵਹਿੰ ਆਨ॥ਮਿਟਾ ਨ ਤੁਮਰੇ ਮਨ ਤੇ ਮਾਨ॥੮੨॥ਵਡੋ ਕਠਨ ਹੈ ਤਜਿਨ ਹੰਕਾਰਾ। ਜਿਸ ਨੈ ਗ੍ਰਸ ਲੀਨੋ ਜਗ ਸਾਰਾ। ਜਨਮ ਮਰਨ ਬੰਧਨ ਕੋ ਦਾਤਾ। ਇਸਹਿ ਜੀਤਨੋ ਜਿਹ ਨਰ ਜਾਤਾ ॥ ੮੩ ॥ ਸੋ ਸੂਰਾ ਜਗ ਮਹਿੰ ਪਰਧਾਨਾ। ਕਰਹਿ ਬਿਜੈ ਪੁਨ ਮੋਹ ਮਹਾਨਾ[3]। ਭੂਪ ਕਹੈ 'ਮੈਂ ਕਹੌਂ ਨ ਕੋਈ[4]। ਆਪਹਿ ਆਨ ਮਾਨਿ ਹੈਂ ਸੋਈ ॥ ੮੪॥ ਅਦਪਿ ਜਿ ਮੁਝ ਮਹਿੰ ਲਖਹੁ ਹੰਕਾਰਾ। ਕਰਹੁ ਸੰਤ ਜੀ ! ਆਪ ਬਿਚਾਰਾ[5]।ਗੁਰੁ ਕਹਿੰ 'ਕਿਯੋ ਹਾਨ[6] ਜੇ ਮਾਨਾ[7]। ਸੁਧਰਸੈਨ ਕੀ ਮਾਨਹੁ ਆਨਾ ॥ ੮੫ ॥ ਤੌ ਹਮ ਜਾਨਹਿੰਗੇ ਨਿਰਦੋਖੂ। ਮਨਹਿ ਜਿ ਬਚ[8] ਹੈਂ ਜੀਵਨ ਮੋਖੂ[9]।–ਰਾਜਨ ਰਾਜ ਸਪਤਦਸ ਕੇਰੋਂ[10]–। ਇਹ ਹੰਤਾ ਹਤਿ ਕਰਹੁ ਨਿਬੇਰੋ[11] ॥ ੮੬ ॥ ਦੋਹਰਾ ॥ ਹਰਖਤਿ ਭਾ ਦਰਸ਼ਨ ਪਰਸ, ਸੁਨਤਿ ਨਰੇਸ਼ ਅਲਾਇ। 'ਸੁਗਾਰਸੈਨ ਕੇ ਸ੍ਥਾਨ[12] ਜੇ ਕਹਯੁ ਪਰੈਂ ਤਿਨ ਪਾਇ' ॥ ੮੭ ॥ ਚੌਪਈ ॥ ਪਰਮ ਪ੍ਰਸੀਦੇ[13] ਪੰਕਜ ਨੈਨਾ। 'ਧੰਨ ਧੰਨ ਨ੍ਰਿਪ'ਉਚਰਤਿ ਬੈਨਾ।'ਜਨਕ ਸ੍ਮਾਨ ਤੋਰ ਵਡਿਆਈ। ਤਿਸਕੀ ਸੇਵਾ ਸੇਵਤਿ ਪਾਈ[14] ॥ ੮੮ ॥ ਅਸ ਪ੍ਰਕਾਰ ਜਬ ਸੁਨਜੋ ਰਜਾਨਾ। ਕਰਿ ਸੰਸੈ ਯੌਂ ਬਚਨ ਬਖਾਨਾ। 'ਪੂਰਬਲੇ ਭਵ ਕੀ[15] ਸੁਧ ਜਾਨਹੁ।ਤੌ ਸਗਰੋ ਪਰਸੰਗ ਬਖਾਨਹੁ॥੮੯॥ ਕਿਸ ਪ੍ਰਕਾਰ ਮੈਂ ਸੇਵਾ ਕੀਨੀ। ਕਿਹ ਬਿਧਿ ਜਨਕ ਬਿਭੂਤਹਿ ਦੀਨੀ[16]। ਤੁਮ ਜੋ ਪੂਰਨ ਸੰਤ ਕ੍ਰਿਪਾਲਾ। ਮਿਲੇ ਜਿ ਮੋਕੋ ਭਾਗ ਬਿਸਾਲਾ' ॥ ੯੦ ॥ ਸੁਨਿ ਕਰਿ ਬੋਲੇ ਸ਼੍ਰੀ ਜਗਤੇਸ਼ਾ।'ਹੁਤੋ[17] ਕਾਲ[18] ਜਿਹ ਜਨਕ ਨਰੇਸ਼ਾ। ਸਡਾਚੰਦ ਤਬ ਨਾਮ ਤੁਮਾਰਾ। ਕਰਹਿ ਨ੍ਰਿਪਤਿ ਕੀ ਸੇਵ ਅਪਾਰਾ ॥ ੯੧ ॥ ਏਕ ਦਿਵਸ ਨ੍ਰਿਪ

ਬਹੁਤੇ ਸਿਪਾਹੀ। [2]ਮੰਤ੍ਰੀ। [3]ਕਿਸੇ ਨੂੰ ਨਹੀਂ ਕਹਿੰਦਾ। [4]ਦੂਰ। [5]ਨਾਸ਼। [6]ਹੰਕਾਰ। [7]ਜੇ ਤੂੰ ਬਚਨ ਮੰਨ ਲਵੇਂ ਤਾਂ। [8]ਜੀਵਨ ਮੁਕਤ। [9]ਸਤਾਰਾਂ (ਰਾਜਿਆਂ) ਦਾ ਮੈਂ ਮਹਾਂਰਾਜਾ ਹਾਂ। [10]ਇਸ ਹੰਕਾਰ ਨੂੰ ਮਾਰਕੇ ਮੁਕਾ ਦਿਓ। [11]ਕੁੱਤੇ। [12]ਪ੍ਰਸੰਨ ਹੋਏ। [13]ਸੇਵਾ ਸੋਂਵਦਿਆਂ (ਵਡਭਾਈ) ਪਾਈ। [14]ਜਨਮ ਦੀ। [15]ਮੋਨੂੰ ਐਸ਼ਵਰਜ ਦਿੱਤਾ ਜਨਕ ਨੇ। [16]ਸੀ। [17]ਸਮਾਂ।

ਗਿਰਾ ਬਖਾਨੀ।–ਹਿਮ ਗਿਰ ਤਟਤੇ[1] ਆਨਹੁ ਪਾਨੀ। ਤਹਿੰ ਸੀਤਲ ਹੈ ਤੂਰਨ ਜਾਵਹੁ। ਲਗੀ ਪਿਪਾਸ ਨ ਬਿਲਮ ਲਗਾਵਹੁ–॥ ੯੨ ॥ ਸੁਨਿ ਆਇਸ ਕੋ ਕੀਨ ਪਯਾਨਾ[2]। ਮਗ ਮਹਿੰ ਇਹ ਸੰਕਲਪ ਉਠਾਨਾ।–ਹੌਂ ਜਿ ਹੁਤੋ ਕਿਤ ਦੇਸ਼ ਨਰੇਸ਼ਾ। ਅਸ ਪ੍ਰਕਾਰ ਕੀ ਕਰਤਿ ਨਿਦੇਸ਼ਾ[3] ॥੯੩॥ ਸੁਖ ਬਿਲਾਸ ਨਿਸ ਬਾਸੁਰ ਜਾਸੂ। ਚਹਿਤਿ ਜੁ ਰਿਦੇ ਮੰਗਾਵਤਿ ਤਾਸੂ--। ਯੌਂ ਸੰਕਲਪ ਕਰਤਿ ਮਨ ਮਾਂਹੀ। ਆਨਯੋ ਨੀਰ ਜਨਕ ਨ੍ਰਿਪ ਜਾਹੀਂ ॥ ੯੪ ॥ ਕਿਯੋ ਪਾਨ[4]ਜਲ ਉਰ ਹਰਖਾਯੋ। ਤੁਝ ਸੋਂ ਭੂਪਤਿ ਬਚਨ ਅਲਾਯੋ। --ਮਾਂਗ ਲੇਹੁ ਅਭਿਲਾਖ ਜੁ ਤੇਰੀ। ਦੇਉਂ ਪਦਾਰਥ ਤਨਕ ਨ ਦੇਰੀ--॥ ੯੫॥ ਸੁਨ ਤੈਂ ਕਹਾ–ਨ ਮੋਕੋ ਚਾਹੂ। ਕਯਾ ਮਾਂਗੋ ਨ੍ਰਿਪ ਜੀ ! ਤੁਮ ਪਾਹੂ--। ਨਟਤਿ ਭਯੋ[5] ਨਹਿੰ ਸਾਚ ਬਖਾਨਾ। ਹੈ ਹਦੂਰ ਆਨਨ ਸ਼ਰਮਾਨਾ ॥ ੯੬ ॥ ਅੰਤਰਜਾਮੀ ਜਨਕ ਨਰੇਸ਼ਾ। ਸਭਿ ਜਾਨੀ ਚਿਤਵਨੋ ਹੈ ਜੈਸਾ। ਤੁਝ ਸੋਂ ਐਸੇ ਬਚਨ ਉਬਾਚਾ।--ਤੈਂ ਤੋ ਕੀਨਿ ਪ੍ਰਥਮ ਹੀ ਜਾਚਾ ॥੯੭॥ ਦੋਹਰਾ ॥ ਮਗ ਮਹਿੰ ਜਬ ਸੰਕਲਪ ਭਾ ਤਬਹੀ ਜਾਚਨ ਕੀਨਿ । ਹਮਤੇ ਹੋਇਂ ਬਿਸਾਲ[6] ਨ੍ਰਿਪ--ਅਸ ਪ੍ਰਕਾਰ ਬਰ ਦੀਨ ॥ ੯੮ ॥ ਚੌਪਈ ॥ ਸੁਨਿ ਕਰਿ ਤੈਂ ਬੰਦੇ ਦੋ ਹਾਥ।ਕਹਯੋ ਬਚਨ ਭੂਪਤਿ ਕੇ ਸਾਥ।–ਆਤਮ ਗਯਾਨ ਹੇਤੁ ਮੈਂ ਸੇਵੇ। ਤਿਹ ਤੇ ਰਹਯੋ ਨ ਪਾਯੋ ਭੇਵੈ[7]–॥ ੯੯ ॥ ਜਨਕ ਕਹਯੋ–ਕਲਿ ਕਾਲ ਮਝਾਰੀ। ਪੂਰਨ ਗੁਰੂ ਮਿਲਹਿੰ ਇਕ ਬਾਰੀ। ਤਿਹਤੇ ਪਾਵਹਿੰ ਆਤਮ ਗਯਾਨਾ। ਕਰੈਂ ਜਗਤ ਕੇ ਬੰਧਨ ਹਾਨਾ–[7]॥ ੧੦੦ ॥ ਕਵਲਨੈਨ ਪੂਰਬ[8] ਪਰਸੰਗਾ*। ਸੁਨਿ ਕਰਿ ਹਿਰਦੇ ਭੂਰ ਉਮੰਗਾ। ਪਰਯੋ ਜਾਇ ਪਗ

[1]ਕਿਨਾਰੇ ਤੋਂ। [2](ਤੁੰ) ਗਿਓਂ। [3]ਆਗਜਾ। [4]ਪੀਣਾ ਕੀਤਾ। [5]ਟਾਲ ਮਟੋਲਾ ਕਰ ਗਿਆ। [6]ਚੰਗਾ (ਅ) ਬੜਾ। [7]ਏਸ (ਆਤਮ ਗਯਾਨ) ਤੋਂ (ਖਾਲੀ) ਰਹਿ ਗਿਆ, (ਉਸ ਦਾ ਭੇਦ) ਨਾ ਮਿਲਿਆ। [8]ਪਹਿਲਾਂ ਦਾ।

*ਜਿਵੇਂ ਜਨਕ ਰਾਜਾ ਦੇ ਸ੍ਰਾਪੇ ਆਦਮੀ ਤਾਰੇ ਦਿਖਾਏ ਹਨ, ਤਿਵੇਂ ਇਹ ਰਾਜਾ ਜਨਕ ਤੋਂ ਵਰ ਪ੍ਰਾਪਤ ਸੀ, ਇਸ ਨੂੰ ਜੋ ਰਾਜ ਇੱਛਾ ਫੁਰੀ ਸੀ ਉਸ ਦੀ ਅੰਸ਼ ਅੰਦਰੋਂ ਕੱਢਕੇ ਜੀਵਨ ਮੁਕਤਿ ਕਰਨੇ ਲਈ ਗੁਰੂ ਜੀ ਉਸ ਨੂੰ ਮਿਲੇ ਤੇ ਗੁਰੂ ਅੰਤਰਯਾਮੀ ਜੋ ਉਸ ਨੂੰ ਉਸ ਦਾ ਪੂਰਬਲਾ ਹਾਲ ਨਾ ਦੱਸਦੇ ਤਾਂ ਉਸ ਧਰਮੀ ਪੁਰਖ ਨੂੰ ਨਿਸ਼ਚਾ ਨਹੀਂ ਸੀ ਆ ਸੱਕਣਾ। ਸੋ ਆਪ ਨੇ ਤ੍ਰਿਕਾਲੱਗਜ ਹੋਣ ਕਰਕੇ ਉਸ ਦਾ ਪੂਰਬਲਾ ਹਾਲ ਦੱਸ ਦਿੱਤਾ।

ਪੱਛਮੀ ਵਿਦਜਾ ਦੇ ਗਜਾਨੀਆਂ ਨੂੰ ਜੋ ਸਾਇੰਸ ਦੇ ਨਾਮ ਤੇ ਸਤਿਗੁਰ ਦੇ ਤ੍ਰਿਕਾਲੱਗਜ ਹੋਣ ਤੇ ਸੰਸਾ ਫੁਰੇ ਤਾਂ ਉਨ੍ਹਾਂ ਨੂੰ ਉਨ੍ਹਾਂ ਦੀ ਹੁਣ ਦੀ ਵਿੱਦਜਾ ਪੜ੍ਹਤਾ-

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠਾਂ]

ਹੈ ਕਰਿ ਦੀਨਾ। ਬਿਨੈ ਕਰੀ ਬਹੁ ਭਾਂਤਿ ਪ੍ਰਬੀਨਾ ॥੧੦੧॥ 'ਤੁਮਤੇ ਅਪਰ ਮਿਲੈ ਕੋ ਪੂਰਾ। ਜਿਨ ਕੇ ਦਰਸ਼ਨ ਭਾ ਦੁਖ ਦੂਰਾ। ਚਲਹੁ ਨਗਰ ਮਹਿੰ ਕਰਹੁ ਪਵਿੱਤ੍ਰਾ। ਬੈਠਹੁ ਮੰਦਰ ਬਿਖੈ ਬਚਿੱਤ੍ਰਾ' ॥ ੧੦੨ ॥ ਅਨਿਕ ਭਾਂਤਿ ਕੀ ਉਸਤਤਿ ਕਰਿਕੈ। ਆਨੇ ਨਗਰ ਭਾਉ ਉਰ ਧਰਿਕੈ।ਜਹਿੰ ਕੰਚਨ ਕੋ ਮੰਦਿਰ ਸੋਹਤਿ। ਮੁਕਤਾ[1]ਕੀ ਝਾਲਰ ਮਨਮੋਹਤਿ ॥੧੦੩॥ ਬੀਚ ਰੁਚਿਰ ਪਰਯੰਕ ਛਸਾਵਾ। ਤਾਂ ਪਰ ਸ਼੍ਰੀ ਗੁਰੁ ਕੋ ਬੈਸਾਵਾ। ਨਾਨਾ ਭਾਂਤਿਨ ਸੇਵਾ ਠਾਨੀ। ਨਿਜ ਕਰ ਸੋਂ ਨ੍ਰਿਪ ਕਰਹਿ ਸੁਹਾਨੀ[2] ॥੧੦੪॥ ਤਹਿੰ ਚਿਰਕਾਲ ਬਸੇ ਜਗਤੇਸ਼ਾ। ਆਤਮਗਯਾਨ ਨ੍ਰਿਪਹਿ ਉਪਦੇਸ਼ਾ। ਸਰਬ ਰੂਪ ਮਹਿੰ ਏਕ ਲਖਾਯਾ।ਮਨ ਤੇ ਦੁਤੀਆ ਭਾਉ ਉਠਾਯਾ*॥੧੦੫॥ ਗ੍ਰੰਥ ਬਢਨ ਤੇ ਕੀਨ ਸਮਾਸਾ[3]। ਵਡੋ ਪ੍ਰਸੰਗ ਸੁ ਥੋਰ ਪ੍ਰਕਾਸ਼ਾ। ਧਰਮਸਾਲ ਸੁੰਦਰ ਬਨਿਵਾਈ। ਕੀਰਤਿ ਹੋਵਨ ਲਗੀ ਸੁਹਾਈ[4] ॥ ੧੦੬॥ ਭਗਤਿ ਪ੍ਰਕਾਸ਼ ਕਰੀ ਪੁਰਿ ਮਾਂਹੀ। ਸਿਮਰਨ ਲਗੇ ਨਾਮ ਦੁਖਦਾਹੀ। ਸ਼੍ਰੀ ਨਾਨਕ ਕੀ ਸੇਵਾ ਕਰਿਹੀਂ। ਮੋਹ ਮਾਨ ਮਨ ਤੇ ਪਰਹਰਿਹੀਂ[5] ॥ ੧੦੭ ॥ ਗਮਨੰ† ਤਜਾਰ ਭਏ ਗੁਨਐਨਾ। ਤਬ ਬੋਲਯੋ ਬਚ ਪੰਕਜਨੈਨਾ[6]। 'ਮੈਂ ਤੋ ਗਮਨੋਂ ਸੰਗ ਤੁਮਾਰੇ। ਦੇਹੁ ਰਾਜ ਪਰ ਅਪਰ ਬਿਸਾਰੇ[7]'॥੧੦੮॥ ਸ਼੍ਰੀ ਗੁਰ ਬੋਲੇ 'ਸੁਨਹੁ ਕੁਵਾਲਾ!

[1]ਮੋਤੀਆਂ । [2]ਸੁਹਣੀ (ਸੇਵਾ) ਕਰੇ । [3]ਸੰਖੇਪ। [4]ਸ਼ੋਭਾ ਵਾਲੀ । [5]ਦੂਰ ਕਰਦੇ ਹਨ। [6]ਕਵਲਨੈਨ (ਰਾਜਾ)। [7]ਕਿਸੇ ਹੋਰ ਨੂੰ ਬੈਠਾ ਦਿਓ ।

*ਪਾ:—ਉਰ ਤੇ ਦੁਤੀਆ ਭਾਉ ਮਿਟਾਯਾ । †ਪਾ:—ਗਮਨਤ, ਗਮਨਹਿ ।

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਲਨੀ ਚਾਹੀਦੀ ਹੈ, ਜੋ ਦੂਸਰੇ ਦੇ ਖ਼ਯਾਲ ਵਾਚ ਲੈਣਾ ਸਿੱਧ ਕਰ ਰਹੀ ਹੈ, (Telepathy) ਟੈਲੀ ਪੈਥੀ ਤੇ ਇਸ ਤੋਂ ਅਗੇ ਆਇਨਸਟੈਨ ਦੀ ਨਵੀਂ ਕਾਢ ਮੁਤਾਲਜ਼ਾ ਕਰਨੀ ਚਾਹੀਦੀ ਹੈ, ਜਿਨ੍ਹਾਂ ਨੇ ਮੈਥੇਮੈਟਿਕਸ (Mathematics) ਗਣਤ ਵਿਦਜਾ ਨਾਲ ਸਿੱਧ ਕਰ ਦਿੱਤਾ ਹੈ ਕਿ ਸਮਾ—ਸਮੇਂ ਦੇ ਤ੍ਰੈ ਭਾਗ—ਭੂਤ, ਭਵਿਖਤ ਤੇ ਵਰਤਮਾਨ ਦੇਸ਼ ਦੀ ਚੌਥੀ ਲਾਂਭ ਹੈ। ਸਾਡੀ ਸਮਝ ਦੇਸ਼ (space) ਦੇ ਤ੍ਰੈ ਪਹਿਲੂਆਂ ਦੀ ਜਾਣੂ ਹੈ, ਇਸ ਕਰਕੇ ਸਮੇਂ ਨੂੰ ਜੋ ਅਸਲ ਵਿਚ ਚੌਥੀ ਲਾਂਭ ਦੇਸ਼ (space) ਦੀ ਹੈ, ਤ੍ਰੈ ਟੁਕੜਿਆਂ ਵਿਚ ਤੱਕਦੀ ਹੈ। ਜੋ ਸਾਈਂ ਲੋਕ ਇਕਾਗ੍ਰ ਚਿੱਤ ਹੋਕੇ (space) ਦੇਸ਼ ਦੀ ਚੌਥੀ ਲਾਂਭ ਵਿਚ ਗੰਮਤਾ ਪਾ ਲੈਂਦੇ ਹਨ ਉਹਨਾਂ ਦੇ ਅਗੇ ਤ੍ਰੈਏ ਕਾਲ ਇਕ ਚਾਦਰ ਵਾਂਙ ਖੁਲ੍ਹ ਪੈਂਦੇ ਹਨ।

ਸ਼੍ਰੀ ਗੁਰੂ ਜੀ ਨਾ ਹੋ ਵਲ ਦੇਸ਼ ਦੀ ਚੌਥੀ ਲਾਂਭ ਵਿਚ ਉਠ ਸੱਕਣ ਦੀ ਇਕਾਗ੍ਰਤਾ ਰਖਦੇ ਸਨ, ਸਗੋਂ ਉਹ ਤਾਂ ਅਨੰਤ ਵਿਚ ਮਗਨ ਰਹਿਣ ਵਾਲੇ ਸੇ, ਉਹਨਾਂ ਅਗੇ ਐਸੇ ਕ੍ਰਿਸ਼ਮੇ ਕੁਛ ਗੱਲ ਨਹੀਂ ਸਨ ।

ਰਾਜ ਜੋਗ ਤੁਮ ਕਰੋ ਬਿਸਾਲਾ। ਠਾਨਹੁ ਸਦਾ ਧਯਾਨ ਮਨ ਮਾਂਹੀ। ਮੈਂ ਹੌਂ ਨਿਕਟ ਦੂਰ ਕਤ ਨਾਂਹੀ' ॥੧੦੯॥ ਬਹੁ ਪ੍ਰਕਾਰ ਕਰਿ ਧੀਰਜ ਦੀਨੀ। ਚਲਿਨੇ ਹੇਤ ਤਯਾਰੀ ਕੀਨੀ। ਤਬ ਨ੍ਰਿਪ ਪਰਮ ਪ੍ਰੇਮ ਮੈਂ ਭੀਨਾ ਜਸੋਂ ਜਲ ਹੀਨ[1] ਖੀਨ ਹ੍ਵੈ ਮੀਨਾ[2] ॥੧੧੦॥ ਕਰਿ ਨਰੇਸ਼ ਪਰ ਖੁਸ਼ੀ ਅਪਾਰਾ। ਆਗੈ ਗਮਨੇ ਮੋਖ ਦੁਆਰਾ। ਮਰਦਾਨੋ ਬਹੁ ਖਾਇ ਅਹਾਰਾ। ਭਯੋ ਪੁਸ਼ਟ[3] ਹੋਯੋ ਤਨ ਭਾਰਾ ॥੧੧੧॥ ਦੋਹਰਾ ॥ ਚਲਨੋ ਸੰਗਿ ਸੁਖ ਪਾਇ ਕੈ ਮਹਿਮਾ ਲਖੀ ਅਗਾਧਿ[4]। ਕਰਨੋ ਧਯਾਇ ਪੂਰਨ ਅਬੈ ਕਵਿ ਸ਼੍ਰੀ ਗੁਰੂ ਅਰਾਧਿ॥ ੧੧੨ ॥

ਇਤਿ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਕਮਲਨੈਨ' ਪ੍ਰਸੰਗ ਬਰਨਨੰ ਨਾਮ ਖਸ਼ਟ ਪੰਚਾਸਮੋਂ ਅਧਯਾਯ ॥ ੫੬ ॥

੫੭. [ਗੁਰਚਰਣ ਮੰਗਲ। ਮੱਕੇ ਜਾਣਾ]

ਦੋਹਰਾ ॥ ਸ਼੍ਰੀ ਗੁਰ ਚਰਨ ਤਰੋਵਰੰ ਸੀਤਲ ਸੁੰਦਰ ਛਾਇ।
ਮ੍ਰਿਗ ਮਨ ਬਿਸ਼ਯਾਤਪ ਤਪਨੋ ਹ੍ਵੈ ਸੁਖਿ ਤਹਾਂ ਟਿਕਾਇ॥ ੧ ॥

{ ਤਰੋਵਰੰ=ਕਲਪ ਬ੍ਰਿੱਛ [ਸੰਸ:, ਤਰੁਵਰੁ:]
ਬਿਸ਼ਯਾਤਪ=ਬਿਖਯਆਤਪ। ਸੰਸ:, ਵਿਸ਼ਯ=ਵਿਸ਼ੇ, ਆਤਪ=ਧੁੱਪ } ਵਿਸ਼ਯਾਂ ਦੀ ਧੁੱਪ }

ਅਰਥ—ਸ਼੍ਰੀ ਗੁਰੂ ਜੀ ਦੇ ਚਰਨ ਕਲਪ ਬ੍ਰਿੱਛ (ਸਮਾਨ) ਹਨ, (ਜਿਸ ਦੀ) ਛਾਯਾ ਠੰਢੀ ਤੇ ਸੁਹਣੀ ਹੈ, ਵਿਸ਼ਯ (ਰੂਪੀ) ਧੁੱਪ (ਨਾਲ) ਤਪਿਆ ਹੋਯਾ ਮ੍ਰਿਗ (ਰੂਪੀ) ਮਨ (ਜੇ ਉਥੇ ਇਸਦੀ ਛਾਵੇਂ) ਟਿਕ ਜਾਵੇ ਤਾਂ ਸੁਖੀ ਹੋ ਜਾਂਦਾ ਹੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸੁਨਹੁ ਗੁਰੂ ਅੰਗਦ ਜੀ ਕਥਾ। ਭਈ ਜਥਾ ਉਚਰੋਂ ਪੁਨ ਤਥਾ ' ਕਵਲਨੈਨ ਕੋ ਦੀਨੋ ਗਯਾਨਾ। ਆਤਮ ਅੰਤਰ ਵਹਿਰ ਦਿਖਾਨਾ ॥੨॥ ਜਸੋਂ ਅਕਾਸ਼ ਪੂਰਨ ਸਭਿ ਥਾਈਂ। ਅਸ ਦਿਖਾਇ ਕਰਿ ਚਲੇ ਗੁਸਾਈਂ। ਮੰਦ ਮੰਦ ਮਗ ਸੁੰਦਰ ਚਾਲੀ। ਚਲੇ ਜਾਤਿ ਗਤਿ ਦੇਂ ਜੁ ਸਖਾਲੀ[5] ॥੩॥ ਪੰਥ[6] ਬਿਖੈ ਬੋਲਨੋ ਮਰਦਾਨਾ। 'ਇਹ ਥੋ ਰਾਜਨ ਰਾਜ ਮਹਾਨਾ। ਜਾਂਹਿ ਪਾਸ ਐਸ਼੍ਵਰਜ ਬਿਸਾਲਾ। ਮਾਨਹਿੰ ਆਨ ਸਰਬ ਭੂਪਾਲਾ ॥੪॥ ਅਹੈ ਅਠਾਰਹਿੰ ਟਾਪੂ ਜੇਤੇ। ਤਿਨ ਮਹਿੰ ਰਾਜ ਕਰਹਿੰ ਨ੍ਰਿਪ ਤੇਤੇ। ਸਭਿਹਿਨਿ ਕੇ ਮੁਝ ਨਾਮ ਸੁਨਾਵੋ ਦੇਸ਼ ਅਪਰ ਚਲਿ ਬਹੁਰ ਦਿਖਾਵੋ' ॥ ੫ ॥ ਸੁਨਿ ਕਰਿ ਬੋਲੇ ਦੀਨਦਯਾਲਾ। 'ਪ੍ਰਿਥਮ ਹੁਤੋ—ਚਖਕੌਲ[7]'—

[1]ਬਿਨਾ। [2]ਮੱਛੀ ਮਰ ਜਾਂਦੀ ਹੈ। [3]ਤਕੜਾ। [4]ਬਿਅੰਤ। [5]ਸੁਖੱਲੀ ਮੁਕਤੀ ਦੇਣ ਹਾਰੇ। [6]ਰਾਹ। [7]ਕਵਲਨੈਨ।

ਬਿਸਾਲਾ[1]। ਸੁਧਰਸੈਨ ਅਬ ਸਭਿ ਸਿਰਮੌਰਾ[2]। ਥਾਪ ਦੀਨ ਹਮ ਨੈ ਇਹ ਠੌਰਾ॥੬॥ ਸੁਨਹੁ ਅਠਾਰਹ ਨਾਮ ਉਜਾਗਰ[3]। ਸੁਧਰਸੈਨ, ਅਟਕਾ, ਸੁਖ-ਸਾਗਰ। ਮਧੁਰ ਬੈਨ, ਪੁਨ ਸਾਗਰਸੈਨਾ। ਨੈਨ ਜੋਤ, ਜਾਨਹੁ ਸੁਖਚੈਨਾ ॥੭॥ ਮਗਨਰਾਇ, ਅਸਰਾ,ਪਨਾਹ ਪੁਨ। ਸੁੱਧ, ਬਿਬੇਕੁ, ਤੁਰਤਰੰਗ ਸੁਨ। ਬਾਲਸਿੰਘ,ਸੰਭਾਲਕ ਬਹੁਦੁਖ[4]। ਲਾਲ ਐਨ,ਪੁਨ ਰਾਇਐਨ ਲਖਿ ॥੮॥ ਕੌਲ ਨੈਨ*ਤੇ ਆਦਿ ਅਠਾਰਾਂਕਰਤਿ ਰਾਜ ਸਭਿ ਸਿੰਧ ਮਝਾਰਾ[5]। ਬੂਝਨ ਕੀਨ ਬਹੁਰ ਮਰਦਾਨੇ। 'ਤੁਮ ਤੋ ਮਿਲੇ ਥੋਰ ਨ੍ਰਿਪ ਥਾਨੇ[6]॥ ੯ ॥ ਅਪਰ ਨਰੇਸ਼ ਜਿ ਸਾਗਰ ਮਾਂਹੀ। ਤਿਨਹੁ ਬਿਲੋਕਹੁ ਕੈਧੌਂ ਨਾਂਹੀ। ਜਹਿੰ ਜਹਿੰ ਜਾਵਨ ਰਾਵਰ ਕੀਨੋ।ਤਹਿੰ ਤਹਿੰ ਸਭਿਹਿਨਿ ਗੁਰਮਤਿ ਦੀਨੋ'॥੧੦॥ ਗੁਰੂ ਕਹੈਂ 'ਅਬ ਹਮ ਨ ਪਧਾਰੈਂ। ਸਹਿਜੇ ਪ੍ਰਗਟਹਿ ਸਿੱਖੀ ਸਾਰੈ। ਜਿਤੀ ਚਾਇ ਹਮ ਭਗਤ ਵਿਥਾਰੀ[7]। ਤਹਿੰ ਤੇ ਅਪਰ ਲੇਹਿੰ ਉਰ ਧਾਰੀ ॥ ੧੧॥ ਚਲਿ ਅਬ ਤੁਝੈ ਸੁਮੇਰੁ ਦਿਖਾਵੈਂ। ਸਰਬ ਸਿੱਧ, ਜਹਿੰ ਜੋਗ ਕਮਾਵੈਂ। ਔਰ ਪੁਰਖ ਬਹੁ ਰਹੈਂ ਮਹਾਨਾ।ਜਿਨ ਪ੍ਰਭੁ ਭਗਤਿ ਕਰੀ ਸੁਖਖਾਨਾ'॥੧੨॥ਸੁਨਿ ਸੁਮੇਰੁ ਜਾਵਨ ਨਿਜ ਕਾਨਾ। ਹਾਥ ਬੀਦਿ ਬੋਲਯੋ ਮਰਦਾਨਾ। 'ਮੱਕਾ ਬਹੁਰ ਮਦੀਨਾ ਦੋਨੋ।ਕੇਤੀ ਬੇਰ ਸੁਨੇ ਮੈਂ ਸ਼ੋਨੋ॥੧੩॥ਤੁਰਕ ਤਰੀਫ[8] ਕਰਤਿ ਜਿਹ ਕੂਰੀ[9]। ਤਾਂਕੀ ਬਨਤ ਬਤਾਵਤਿ† ਰੂਰੀ। ਰਹਯੋ ਸੁ ਹਮ ਤੇ ਕਿਹ ਦਿਸ਼ ਮਾਂਹੀ ?। ਰਿਦੇ ਬਿਸ਼ੇਖ ਬਿਲੋਕਨ ਚਾਹੀ‡ ॥੧੪॥ ਸਰਬ ਭਾਂਤਿ ਸਮਰੱਥ ਸੁਜਾਨਾ। ਪੂਰਨ ਇੱਛਾ ਕਰੋ ਮਹਾਨਾ। ਸ਼੍ਰੀ ਪ੍ਰਭੁ ਜੀ ! ਜਿਹਠਾਂ ਤੁਮਚਾਹੋ। ਬਿਨਾ ਬਿਲਮ ਛਿਨ ਮਹਿੰ ਤਹਿੰ ਜਾਹੋ'॥੧੫॥ ਸੁਨਿ ਕਰਿ ਬੋਲੇ ਸ਼੍ਰੀ ਗੁਰ ਪੂਰੇ। 'ਹਮ ਤੇ ਰਹਯੋ ਅਧਿਕ ਸੋ ਦੂਰੇ। ਕਿਤੇ ਬਰਖ ਮਾਰਗ ਕੇ ਮਾਂਹੀ।

[1]ਵਡਾ। [2]ਸ਼ਿਰੋਮਣੀ। [3]ਪ੍ਰਸਿੱਧ। [4]ਬਹੁਦੁਖ=ਬਹੁਦਕਿਜ਼ਣ=ਸਖੀ, ਦਾਤਾ। (ਅ) ਵਿਨੁਖਕ=ਸਿਆਣਾ। [5]ਥੋੜ੍ਹੀਆ ਥਾਵਾਂ ਦੇ ਰਾਜਿਆਂ ਨੂੰ। [6]ਫੈਲਾਈ। [7]ਉਸਤਤਿ। [8]ਬੜੀ।

*ਭਾਈ ਬਾਲੇ ਦੀ ਕਹੀ ਜਾ ਰਹੀ ਜਨਮਸਾਖੀ ਵਿੱਚ ੧੮ ਨਾਮ ਦਿੱਤੇ ਏਹ ਹਨ:- ਕਵਲ ਨੈਨ, ਮਧੁਰ ਬੈਨ, ਸੁਧਰਸੈਨ, ਸੁਖਚੈਨ, ਅਸਨਾਹਾ, ਸਗਰ ਮੈਨ, ਬੀਰ ਬੈਨ, ਲਾਲ ਨੈਨ, ਰਾਇ ਐਨ, ਸੁਖ ਸਾਗਰ, ਨਾਗ ਪਰਸਰਾਮ, ਅਟਾਕ ਘਟਕਾ, ਸੁਧ ਸਮਾਲਕਾ, ਬੁਧ ਬਿਬੇਕ ਬਾਲਕਾ, ਨੈਨ ਜੋਤ, ਬਲ ਸਿੰਗਰ, ਤੁਰਤ ਰੰਗ, ਮਗਨ ਰਾਇ। †ਪਾ:-ਬਨਾਮਤ। ਬਨਾਵਤ।

‡ਮਰਦਾਨੇ ਦੇ ਦਿਲ ਦੀ ਅਸਲੀ ਭਾਵਨਾ ਸਮਝਣ ਲਈ ਦੇਖੋ ਪੂਰਬਾਰਧ ਦਾ ਅਧਜਾਯ ੫੯, ਅੰਕ ਅੱਠ।

ਚਲਤ ਬਿਤੀਤੈ ਪਹੁੰਚੈਂ ਤਾਂਹੀ*'॥੧੬॥ ਸੁਨਿ ਕਰਿ ਮਰਦਾਨੇ ਕਰ ਬੰਦੇ। ਕਹਿਨ ਲਗਯੋ'ਹੇ ਪ੍ਰਭੂ ਮੁਕੰਦੇ! ।ਕਿਤੋ ਬਰਖ ਕੋ ਗੈਲ ਬਤਾਵੋ। ਤਹਿੰ ਤੁਮ ਨਿਮਖ ਬਿਖੈ[1] ਚਲਿ ਜਾਵੋ ॥੧੭॥ ਪ੍ਰਭੂ ਜੀ ਕੀਜੈ ਨਹੀਂ ਵਲਾਊ[2]। ਤਿਹ ਦੇਖਨ ਕੋ ਬਹੁ ਮਮ ਚਾਊ। ਜਸੋਂ ਤਸੋਂ ਕਰਿ ਕੈ ਆਪਿ ਦਖਾਯੋ। ਮੁਝ ਅਭਿਲਾਖਾ ਪੂਰ ਕਰਾਯੋ' ॥੧੮॥ ਅਸ ਪ੍ਰਕਾਰ ਕੇ ਸੁਨਿ ਕਰਿ ਬੈਨਾ। ਹ੍ਵੈ ਪ੍ਰਸੰਨ ਬੋਲੇ ਗੁਨ ਐਨਾ। 'ਕਹਜੋ ਨ ਮੇਟਹਿੰ[3] ਤਵ ਮਰਦਾਨੇ। ਚਲਹੁ ਦਿਖਾਵਹਿੰ ਚਾਹਿ ਜਿ ਥਾਨੇ' ॥ ੧੯ ॥ ਕਹਿ ਕਰਿ ਮੱਕੇ ਦਿਸ਼ ਪ੍ਰਸਥਾਨੇ[4]। ਜਿਨਕੇ ਦਰਸਹਿੰ ਤੇ ਭ੍ਰਮ ਹਾਨੇ। ਭੱਖਰ ਸੱਖਰ ਹੈ ਜਿਹ ਜਾਗਾ†। ਆਏ ਤਹਾਂ ਨਿਮਖ ਨਹਿੰ ਲਾਗਾ ॥ ੨੦ ॥ ਨੀਲ ਬਸਤ੍ਰ ਲੈ ਪਹਿਰ ਸਰੀਰਾ। ਕਾਂਖ[5] ਕਿਤਾਬਹਿ ਗੁਨੀ ਗਹੀਰਾ[6]। ਊਚੀ ਕੁਲਹਿ[7] ਧਰੀ ਨਜਿ ਸੀਸੈ। ਆਸਾ[8] ਹਾਥ ਬਿਖੈ ਜਗਦੀਸ਼ੈ ॥ ੨੧ ॥ ਗਰੇ ਜਨੇਊ ਪਾਇ ਕ੍ਰਿਪਾਲਾ। ਤਿਲਕ ਕਰਸੋ ਸੁੰਦਰ ਪੁਨ ਭਾਲਾ‡। ਸੁਨਹੁ ਗੁਰੂ ਅੰਗਦ! ਰਸ ਭੀਨੈ[9] ਕੂਜਾ[10] ਮੁਝਹਿ ਮੁਸੱਲਾ ਦੀਨੈ ॥ ੨੨ ॥ ਗਰ ਮਹਿੰ ਸੋਲੀ ਪਾਇ ਬਿਸਾਲਾ। ਬਨੇ ਸੁ ਹਾਜੀ ਰੂਪ ਕ੍ਰਿਪਾਲਾ। ਕਉਤਕ ਹਿਤ ਯਿਹ ਰੂਪ ਬਨਾਏ§। ਹਿੰਦੂ ਤੁਰਕ ਨ ਜਾਤਿ ਲਖਾਏ‡ ॥ ੨੩ ॥ ਮੁਲਤਾਨਾਦਿਕ[11] ਜੇ ਪੁਰਿ ਔਰਾ।

---

[1]ਪਲ ਵਿਚ। [2]ਪਰਚਾਵਾ, ਟਾਲਾ। [3]ਤੇਰਾ ਕਿਹਾ ਨਹੀਂ ਮੋੜਦੇ। [4]ਚੱਲੇ। [5]ਬਗਲ ਵਿਚ। [6]ਭਾਵ ਗੁਰੂ ਜੀ ਦੇ। [7]ਟੋਪੀ। [8]ਸੋਟਾ। [9]ਭਿੱਜੇ। [10]ਲੋਟਾ। [11]ਭਾਵ ਮੁਲਤਾਨ ਆਦਿ ਸ਼ਹਿਰਾਂ ਦੇ ਲੋਕ ਕੱਠੇ ਹੋਏ ਸਨ।

*ਆਸਾਮ ਯਾ ਬ੍ਰਹਮਾ ਤੋਂ ਪੈਦਲ ਤੁਰਕੇ ਮੱਕੇ ਅੱਪੜਨਾ ਬਰਸਾਂ ਦਾ ਹੀ ਰਾਹ ਹੈ।

†ਭੱਖਰ ਸੱਖਰ ਤੋਂ ਮੁਰਾਦ ਪੱਛਮੀ ਪੰਜਾਬ ਦੇ ਦੱਖਣ ਦੁਖ ਤੋਂ ਹੈ, ਭੱਖਰ ਦੁਆਬ ਸਿੰਧ ਸਾਗਰ ਵਿਚ ਡੇਹਰਾ ਇਸਮਾਈਲ ਖਾਂ ਤੋਂ ਹੇਠਾਂ ਉਰਾਰ ਵਲ ਹੈ, ਸੱਖਰ ਇਸੇ ਦੀ ਦੱਖਣ ਸੇਧ ਵਿਚ ਸਿੰਧ ਦੇਸ਼ ਵਿਚ ਹੈ। ਮੁਰਾਦ ਹੈ ਆਸਾਮ ਤੋਂ ਗੁਰੂ ਜੀ ਦੱਖਣ ਪੱਛਮੀ ਪੰਜਾਬ ਵਿਚ ਆ ਗਏ ਤੇ ਸਿੰਧ ਦੇ ਸੱਖਰ ਸ਼ਹਿਰ ਅੱਪੜੇ, ਜਿਥੇ ਮੁਲਤਾਨ ਆਦਿ ਥਾਵਾਂ ਦੇ ਹਾਜੀ ਕੱਠੇ ਹੋ ਰਹੇ ਸਨ, ਇਹ ਗ਼ਾਲਬਨ ਕਰਾਚੀਓਂ ਸਿੱਧੇ ਯਾ ਕਰਾਚੀ ਤੋਂ ਸੂਰਤ ਤੇ ਸੂਰਤ ਤੋਂ ਮੱਕੇ ਜਹਾਜ਼ ਚੜ੍ਹਕੇ ਜਾਂਦੇ ਹੁੰਦੇ ਸਨ। ਸੂਰਤ ਮੱਕੇ ਜਾਣ ਦੀ ਪੁਰਾਣੀ (ਬੰਦਰਗਾਹ) ਸੀ।

‡ਇਥੋਂ ਦੀਆਂ ਦੋਹਾਂ ਥਾਵਾਂ ਦੀਆਂ ਚਾਰੇ ਤੁਕਾਂ ਦੇ ਲਿਖਤ ਦੇ ਪੁਰਾਤਨ ਨੁਸਖਿਆਂ ਵਿਚ ਹੈਨ।

§ਸ਼੍ਰੀ ਗੁਰ ਨਾਨਕ ਸਾਹਿਬ ਜੀ ਨੇ ਜਗਤ ਜਲੰਦੇ ਵਿਚ ਠੰਢ ਵਰਤਾਉਣ ਲਈ

[ਬਾਕੀ ਟੁਕ ਵਖੋ ਅਗਲੇ ਪੈਨੇ ਦੇ ਹੇਠਾਂ]

ਹਾਜੀ ਮਿਲੇ ਹੁਤੇ ਤਿਹ ਠੌਰਾ। ਮੱਕੇ ਜਾਨ ਜਿਨਹਿੰ ਅਭਿਲਾਖਾ। ਨਿਸਾ ਗੁਜਾਰਨ ਡੇਰੋ ਰਾਖਾ ॥ ੨੪ ॥ ਮਿਲਿ ਬੈਸੇ ਥੇ ਜਿਹ ਇਸਥਾਨਾ। ਤਿਨ ਕੇ

[ਪਿਛਲੇ ਪੰਨੇ ਦੀ ਬਾਕੀ ਟੂਕ]
ਕਈ ਵੇਰ ਉਦਾਸੀਆਂ ਕੀਤੀਆਂ ਤੇ ਦੇਸ਼ਾਟਨ ਲਈ ਨਿਕਲੇ, ਇਹਨਾਂ ਸਮਿਆਂ ਤੇ ਆਪ ਦਾ ਪਹਿਰਾਵਾ ਅੱਡਰੀ ਅੱਡਰੀ ਤਰ੍ਹਾਂ ਦਾ ਹੁੰਦਾ ਰਿਹਾ ਹੈ। ਕਈ ਥਾਈਂ ਲਿਖਿਆ ਹੈ ਪਹਿਲੀ ਉਦਾਸੀ ਵਿਚ ਆਪ ਨੇ ਇਕ ਬਸਤ੍ਰ ਅੰਬੁਆ, ਇਕ ਬਸਤ੍ਰ ਚਿੱਟਾ, ਇਕ ਪੈਰ ਜੁਤੀ, ਇਕ ਪੈਰ ਖਉਂਸ, ਗਲ ਖਫਨੀ, ਮੱਥੇ ਤਿਲਕ ਕੇਸਰ ਦਾ ਆਦਿਕ ਰਖਿਆ। ਦੂਜੀ ਉਦਾਸੀ ਵਿਚ ਪੈਰੀਂ ਖੜਾਵਾਂ ਕਾਠ ਦੀਆਂ, ਹੱਥ ਆਸਾ, ਸਿਰ ਰੱਸੇ ਲਪੇਟੇ, ਬਾਹਾਂ ਜੰਘਾਂ ਰੱਸੇ ਲਪੇਟੇ, ਮੱਥੇ ਟਿੱਕਾ ਬਿੰਦ੍ਰਲੀ ਦਾ ਸੀ। ਤੀਜੀ ਉਦਾਸੀ ਵਿਚ ਪੈਰੀਂ ਚਮੜਾ ਅਤੇ ਸਿਰ ਚਮੜਾ, ਤੇ ਮੱਥੇ ਟਿੱਕਾ ਕੇਸਰ ਦਾ ਸੀ। ਚੋਥੀ ਉਦਾਸੀ ਸਮੇਂ ਪੈਰੀਂ ਖਉਸਾਂ ਚੰਮ ਕੀਆਂ ਅਤੇ ਚੰਮ ਕੀ ਸੁੱਥਣ, ਨੀਲੇ ਬਸਤ੍ਰ, ਹੱਥ ਆਸਾ ਕਿਤਾਬ ਤੇ ਕੁਜਾ ਆਦਿਕ ਪਾਸ ਸਨ, ਮੱਥੇ ਟਿੱਕਾ ਇੰਦੀ ਕਾ; ਇਸੇ ਤਰ੍ਹਾਂ ਕਿਤੇ ਕਿਤੇ ਗੁਰੂ ਜੀ ਦੇ ਦੇਸ਼ਾਟਨ ਸਮੇਂ ਭਗਵੇ ਕੱਪੜੇ ਤੇ ਗਲੇ ਜਨੇਊ ਪਾਏ ਹੋਣ ਦਾ ਜ਼ਿਕਰ ਬੀ ਸਾਖੀਕਾਰਾਂ ਨੇ ਲਿਖਿਆ ਹੈ, ਇਹਨਾਂ ਸਾਰੇ ਪਹਿਰਾਵਿਆਂ ਤੇ ਇਕ ਨਜ਼ਰ ਫੇਰਨ ਨਾਲ ਇਹਨਾਂ ਦੀ ਅੱਡਤਾ ਦੱਸ ਦੇਂਦੀ ਹੈ ਕਿ ਗੁਰੂ ਜੀ ਦੇ ਇਹ ਵੇਸ ਉਸ ਤਰ੍ਹਾਂ ਦੇ ਵੇਸ ਨਹੀਂ ਸਨ ਜਿਸ ਤਰ੍ਹਾਂ ਕਿ ਖਾਸ ਖਾਸ ਮਤਾਂ ਵਾਲਿਆਂ ਦੇ ਹੁੰਦੇ ਹਨ, ਜਿਨ੍ਹਾਂ ਦੇ ਵੇਖਣ ਨਾਲ ਹੀ ਪਤਾ ਲੱਗ ਜਾਂਦਾ ਹੈ ਕਿ ਇਹ ਸਾਧ ਅਮਕੀ ਸੰਪ੍ਰਦਾਇ ਦਾ ਜਾਂ ਅਮਕੇ ਮਤਿ ਦਾ ਹੈ, ਜਿਹਾਕਿ ਬੈਰਾਗੀ, ਸੰਨਆਸੀ, ਜੋਗੀ, ਹਿੰਦੂ ਤੇ ਮੁਸਲਮਾਨ ਆਦਿਕਾਂ ਦੇ ਅੱਡਰੇ ਅੱਡਰੇ ਵੇਸ ਭੇਸ ਇਹਨਾਂ ਦੇ ਮਤ ਦਾ ਪਤਾ ਦਿੰਦੇ ਹਨ। ਗੁਰੂ ਜੀ ਦਾ ਹਰ ਸਫ਼ਰ ਵਿਚ ਅੱਡਰਾ ਲਿਬਾਸ ਦੱਸਦਾ ਹੈ ਕਿ ਉਨ੍ਹਾਂ ਨੇ ਕੋਈ ਵੇਸ ਕਿਸੇ ਮਤ ਦਾ ਪ੍ਰਕਾਸ਼ਕ ਨਹੀਂ ਪਹਿਰਿਆ। ਭੇਸਾਂ ਦੀ ਵਿਲੱਖਣਤਾ ਤੋਂ ਮਾਲੂਮ ਹੁੰਦਾ ਹੈ ਕਿ ਲੋਕਾਂ ਦੀ ਤਵੱਜੋ ਆਪਣੇ ਵੱਲ ਖਿੱਚਣ ਲਈ, ਜਿਸ ਤਰ੍ਹਾਂ ਹਰਦਵਾਰ ਜਾਕੇ ਹਿੰਦੂਆਂ ਨੂੰ ਚੜ੍ਹਦੇ ਪਾਣੀ ਉਛਾਲਦੇ ਵੇਖ ਆਪ ਲਹਿੰਦੇ ਵੱਲ ਮੂੰਹ ਕਰਕੇ ਪਾਣੀ ਉਛਾਲਨ ਲਗ ਪਏ, ਜਿਸ ਤੋਂ ਲੋਕ ਆਪ ਦੇ ਗਿਰਦ ਆ ਇਕੱਠੇ ਹੋ ਪ੍ਰਸ਼ਨ ਉੱਤਰ ਕਰਨ ਲਗੇ ਤੇ ਗੁਰੂ ਜੀ ਨੂੰ ਸ਼ੁਭ ਸਿੱਖਜਾ ਦੇਣ ਦਾ ਮੌਕਾ ਬਣਾ ਦਿੱਤਾ। ਸੂਰਜ ਗ੍ਰਹਣ ਦੇ ਸਮੇਂ ਕੁਰਛੇਤਰ ਤੇ ਮਾਸ (ਕਈ ਸਾਖੀਆਂ ਵਿਚ ਹਿਰਨ ਲਿਖਿਆ ਹੈ) ਚਾੜ੍ਹਿਆ ਜਿਸ ਤੋਂ ਹਿੰਦੂ ਆ ਜੁੜੇ। ਇਸੇ ਤਰ੍ਹਾਂ ਜਗਨ ਨਾਥ ਵਿਚ ਆਰਤੀ ਸਮੇਂ ਬਾਕੀਆਂ ਦੇ ਖੜੋਣ ਤੇ ਆਪ ਦੇ ਬੈਠੇ ਰਹਿਣ, ਮੱਕੇ ਵਿਚ ਕਾਬੇ ਵਲ ਪੈਰ ਕਰਕੇ ਲੇਟਣ ਤੇ ਮੱਕਾ ਫੇਰਨ ਤੋਂ ਲੋਕੀਂ ਆ ਜੁੜੇ ਤੇ ਗੁਰੂ ਜੀ ਨੇ ਓਹਨਾਂ ਭੁੱਲੇ ਭਟਕਿਆਂ ਨੂੰ ਧਰਮ ਦੇ ਅਸਲੀ ਤੱਤ੍ਹ ਦਿਖਾਕੇ ਜੀਆਦਾਨ ਦਿੱਤਾ, ਇਸੇ ਤਰ੍ਹਾਂ ਆਪ ਦੇ ਲਿਬਾਸ ਦੀ ਅਦਭੁਤਤਾ ਵੀ ਲੋਕਾਂ ਦੀ ਤਵੱਜੋ ਨੂੰ ਖਿੱਚਕੇ ਲਿਆਉਂਦੀ ਰਹੀ, ਜਿਸ ਤੋਂ ਓਹਨਾਂ ਦਾ ਕਲਜਾਨ ਹੁੰਦਾ ਰਿਹਾ। ਕਵੀ ਜੀ ਨੇ ਗੁਰੂ ਜੀ ਦੇ ਹਾਜੀਆਂ ਨਾਲ ਮਿਲਣ ਦੇ

[ਬਾਕੀ ਟੂਕ ਵੇਖੋ ਅਗਲੇ ਪੰਨੇ ਦੇ ਹੇਠਾਂ]

ਮੱਧ ਗਏ ਗੁਨਖਾਨਾ। ਤਬਹਿ ਮੁਸੱਲਾ ਮੈਂ ਸੁ ਬਿਛਾਵਾ। ਤਿਹ ਪਰ ਬੈਸੇ ਦੁਖ ਬਨ ਦਾਵਾ[1] ॥ ੨੫ ॥ ਹਾਜਿਨ[2] ਰਿਦੈ ਈਰਖਾ ਹੋਈ। ਸ਼੍ਰੀ ਗੁਰੂ ਸੋਂ ਬੋਲਤਿ ਭੇ ਸੋਈ। 'ਕੌਨ ਦੇਸ਼ ਤੇ ਤੁਮ ਚਲਿ ਆਏ? ਕੌਨ ਨਾਮ ਅਬ ਕਹਾਂ ਸਿਧਾਏ?॥੨੬॥ ਮੁਸਲਮਾਨ ਕੈ ਹਿੰਦੂ ਅਹਿਈ? ਬਿਨਾ ਕਹੇ ਤੇ ਜਾਇ ਨ ਲਹਿਈ[3]। ਹਾਜੀ ਬੇਖ[4] ਤਿਲਕ ਹੈ ਮਾਥੇ। ਯਾਂਤੇ ਬੂਝਤਿ ਹੈਂ ਤੁਝ ਸਾਥੇ' ॥੨੭॥ ਸ਼੍ਰੀ ਨਾਨਕ ਜੀ ਬੈਨ ਅਲਾਏ। 'ਬੇਗਮਪੁਰੇ ਦੇਸ਼ ਤੇ ਆਏ। ਹਿੰਦੂ ਮੁਸਲਮਾਨ ਜਗ ਮਾਂਹੂ। ਮੈਂ ਹੌਂ ਦੋਨੋ ਕੇਰ ਗਵਾਹੂ ॥ ੨੮ ॥ ਪੱਖਬਾਦ[5] ਮਹਿ ਉਰਝੇ ਕਾਚੇ। ਤਜਿ ਸਾਚੋ ਕੂਰੇ[6] ਮਨ ਰਾਚੇ। ਜਲਵਾ[7]* ਸਰਬ ਸਰੀਰਨ ਜੋਊ। ਤਿਹ ਕੋ ਭੇਵ ਨ ਜਾਨਹਿ ਕੋਊ ॥ ੨੯ ॥ ਹੋਤ ਬੰਦਗੀ ਬੰਦਾ ਆਯੋ। ਤਿਹ ਤਜਿ ਮਾਨ ਮੋਹ ਲਪਟਾਯੋ। ਤਾਂਤੇ ਨਰ ਗੈਵਾਨ[8] ਹਵਾਨੋਂ[9]†। ਸਭਿ ਕੋ ਉਪਦੇਸ਼ਕ ਮੁਝਮਾਨੋਂ' ॥੩੦॥ ਅਸ ਬਿਧਿ ਸੁਨਿ ਕੈ ਮਨ ਬਿਸਮਾਨੇ।—ਇਹ ਤੋ ਬੋਲਤਿ ਬੋਲ ਮਹਾਨੇ—। ਮੁਲਤਾਨਹਿ ਕੋ ਪੀਰ ਤਹਾਂਹੀ। ਨਾਮ ਬਹਾਵਦੀਨ ਥੋ ਜਾਂਹੀ[10] ॥੩੧॥ ਤਰਕ ਸੰਗਿ ਤਿਨ ਬਚਨੰ

[1]ਭੁਖਾਂ ਰੂਪੀ ਬਨ ਲਈ ਅਗਨੀ ਰੂਪ। [2]ਹਾਜੀਆਂ ਦੇ। [3]ਪਛਾਣਿਆਂ ਨਹੀਂ ਜਾਂਦਾ। [4]ਭੇਖ। [5]ਮਤ ਮਤਾਂਤਰਾਂ ਦੇ ਝਗੜੇ। [6]ਝੂਠੇ। [7]ਪ੍ਰਕਾਸ਼। [8]ਭੂਤਨਾ। [9]ਪਸ਼ੂ ਹੈ। [10]ਜਿਸ ਦਾ।

*ਪਾਃ—ਜਿਲਵਾ। †ਪਾਃ—ਗੈਵਾਨਹ ਜਾਨੋ।

[ਪਿਛਲੇ ਪੰਨੇ ਦੀ ਬਾਕੀ ਟੁਕੜ]

ਸਮੇਂ ਦੇ ਭੇਸ ਦਾ ਜ਼ਿਕਰ ਕਰਦੇ ਹੋਏ ਲਿਖਿਆ ਹੈ ਕਿ ਜਦ ਗੁਰੂ ਜੀ ਹਾਜੀਆਂ ਵਿਚ ਆ ਬੈਠੇ ਤਦਃ—

ਹਾਜਿਨ ਰਿਦੈ ਈਰਖਾ ਹੋਈ। ਸ਼੍ਰੀ ਗੁਰ ਸੋਂ ਬੋਲਤਿ ਭੇ ਸੋਈ।
'ਮੁਸਲਮਾਨ ਕੈ ਹਿੰਦੂ ਅਹਿਈ? ਬਿਨਾ ਕਹੇ ਤੇ ਜਾਇ ਨ ਲਹਿਈ।
ਹਾਜੀ ਬੇਖ ਤਿਲਕ ਹੈ ਮਾਥੇ। ਯਾਂਤੇ ਬੂਝਤਿ ਹੈਂ ਤੁਝ ਸਾਥੇ'।੨੭।

[ਅਧਯਾਯ ੭੫ ਅੰਕ ੨੬ ਤੇ ੨੭ ਵਿਚੋਂ

ਇਸ ਤੋਂ ਸਪਸ਼ਟ ਹੈ ਕਿ ਕਿਸੇ ਵੀ ਦੇਸ਼ਾਟਨ ਸਮੇਂ ਆਪ ਦੇ ਹਾਜੀਆਂ ਵਾਲੇ ਕਪੜੇ ਪਾਉਣ ਤੇ ਆਪ ਨੂੰ ਮੁਸਲਮਾਨ, ਜੰਞੂ ਪਾਉਣ ਤੇ ਹਿੰਦੂ, ਜਾਂ ਕਿਸੇ ਖਾਸ ਰੰਗ ਦਾ ਕਪੜਾ ਪਾਉਣ ਤੇ ਖਾਸ ਕਿਸੇ ਸੰਪ੍ਰਦਾਇ ਦਾ ਸਮਝਣਾ ਭੁੱਲ ਹੈ, ਲਿਬਾਸਾਂ ਦਾ ਇਹ ਵੱਖਰਾਪਨ, ਤੇ ਦੋ ਦੋ ਤੂੰ ਤੂੰ ਤਰ੍ਹਾਂ ਦੇ ਭੇਖਾਂ ਦਾ ਇਕੋ ਵੇਲੇ ਧਾਰਨਾ ਹੀ ਦੱਸਦਾ ਹੈ ਕਿ ਭੇਖਾਂ ਨੂੰ ਉਹ ਮਖੌਲ ਕਰਦੇ ਸਨ। ਜਦ ਕਰਤਾਰ ਪੁਰੇ ਆ ਟਿਕੇ ਤਾਂ ਸਾਰੇ ਫਕੀਰੀ ਭੇਸ ਦੂਰ ਕਰਕੇ ਸਾਧਾਰਣ ਸੰਸਾਰੀ ਕੱਪੜੇ ਪਹਿਨ ਲਏ, ਕਵਿ ਜੀ ਆਪ ਦੱਸਦੇ ਹਨ ਕਿ ਇਹ ਲਿਬਾਸ ਕੌਤਕ ਹਿਤ ਸਨਃ—

ਯਥਾਃ—ਕਉਤਕ ਹਿਤ ਜਿਹ ਰੂ' ਬਨਾਏ। ਹਿੰਦੂ ਤੁਰਕ ਨ ਜਾਤ ਲਖਾਏ।

[ਇਸੇ ਅਧਯਾਯ ਦੇ ਅੰਕ ੨੩ ਵਿਚ

ਪ੍ਰਕਾਸ਼ਾ। 'ਇਹ ਕਿਤਾਬ ਜੋ ਤੇਰੇ ਪਾਸਾ ਇਹ ਤੋ ਪਢਿ ਜਾਨਤਿ ਕੈ ਨਾਂਹੀ? ਦੇਹੁ ਮਾਯਨਾ[1] ਜੋ ਇਸ ਮਾਂਹੀ'॥੩੨॥ ਸੁਨਿ ਕਰਿ ਸ਼੍ਰੀਗੁਰੁ ਬਚਨ ਉਚਾਰਾ। 'ਪਢਨ ਕਿਤਾਬਨ[2] ਤੀਨ ਪ੍ਰਕਾਰਾ। ਉਸਤਖਾਨ[3], ਗੋਸ਼ਤ[4], ਮਗਜ਼ਹਿ[5], ਪੁਨ। ਇਨਕੇ ਲੱਛਨ ਉਚਰਤਿ ਹੌਂ ਸੁਨਿ॥੩੩॥ਪਢਿ ਕਰਿ ਸਭਿਕੋ ਹੁੱਜਤ ਕਰਨੀ।—ਉਸਤਖ਼ਾਨ—ਇਸ ਬਿਧਿ ਕੀ ਬਰਨੀ। ਬੁਜ਼ਰਕ[6] ਹੋ ਬੈਠਨ ਪਠਿ ਕਰਿ ਕੈ। ਖਿਜਮਤ[7] ਕਰਿਵਾਵਨ ਹਿਤ ਧਰਿਕੈ॥੩੪॥ਕਰਿ ਹੰਕਾਰ ਬਦੈ ਨਹਿੰ ਕਾਹੂੰ[8]।—ਗੋਸ਼ਤ—ਨਾਮ ਕਹਿਤ ਹੈਂ ਤਾਂਹੂੰ।ਪਠਿਕਰਿ[9] ਸਿਮਰਹਿ ਨਾਮ ਜਿ ਰੂਰਾ। ਸਭਿ ਮਹਿੰ ਜਾਨਹਿ ਅਲਹੁ[10] ਜ਼ਹੂਰਾ[11]*॥੩੫॥ਦ੍ਵੈਤ[12] ਹੋਤ[13] ਕੋ ਮੇਟਨੋ ਝਗਰਾ। ਤਜਨੋ ਹੰਕਾਰ ਰਿਦੇ ਤੇ ਸਗਰਾ। ਮਾਨਹਿ ਸੀਸ ਖ਼ੁਦਾਇ ਰਜ਼ਾਈ[14]।—ਮਗਜ਼—ਨਾਮ ਹੈ ਤਾਂਹਿ ਕਹਾਈ'॥੩੬॥ਸੁਨਿ ਸੋਕਹੈਂ 'ਕੁਲਹਿ ਸਿਰ ਧਾਰੀ। ਕਿਹ ਕਾਰਨ ? ਮੁਖ ਕਰਹੁ ਉਚਾਰੀ'। ਤਬ ਬੋਲੇ ਬੇਦੀ ਕੁਲ ਕੇਤਾ। 'ਕੁਲਹਿ ਧਰਨ ਕੋ ਸਮਝਹੁ ਹੇਤਾ[15]॥ ੩੭ ॥ ਛੋਟੀ ਕੁਲਹਿ ਵਡੀ ਦਸਤਾਰਾ[16]। ਤਿਹ ਧਰਿ ਤਜਨੋ ਸਰਬ ਹੰਕਾਰਾ। ਹਰਹੁ ਈਰਖਾ ਕਰਹੁ ਕਿਨਾਯਤ[17]। ਯਾਦ ਖ਼ੁਦਾਇ ਰਖਹੁ ਹਰ ਸਾਯਤ[18] ॥੩੮॥ ਹੋਤਿ ਕੁਲਹਿ ਕੋ[19] ਮੁਖ ਯੌ ਅੰਤਰ[20]। ਨਿਜ ਅੰਤਰ ਕੋ ਸੋਧ ਨਿਰੰਤਰ[21]। ਚਾਰ ਤਰਕ[22]ਕੀ ਕੁਲਹਿ ਬਨਾਈ।ਚਾਰੋਂ ਤਰਕ[23]ਦੇਤਿ ਸਮਝਾਈ॥੩੯॥ ਦੁਨੀ[24] ਸੁਰਗ ਸੁਖ[25] ਦੋਊ ਤਰਕੋ[26]। ਮਾਨ ਜਿ ਮੋਹ ਲਿਪਾਇ ਨ[27] ਉਰ ਕੋ'।ਸੁਨਿ ਕਰਿ ਹਾਜੀ ਬਹੁਰ ਅਲਾਈ। 'ਖਢਨੀ[28] ਰੀਤਿ ਕਹਹੁ ਕਸੋਂ ਪਾਈ ?' ॥ ੪੦ ॥ ਤਬ ਸ਼੍ਰੀ ਗੁਰੁ ਨੈ ਬਚਨ ਬਖਾਨਾ। 'ਖਢਨੀ ਜਾਨਹੁ ਖ਼ਢਨ[29] ਸਮਾਨਾ। ਮੁਰਦਾ ਹੋਇ ਸੁ ਖਢਨੀ ਪਾਵੈ। ਗੁਰੂ ਗੋਰ ਕੇ ਬੀਚ ਸਮਾਵੈ† ॥ ੪੧ ॥ ਅੰਗ ਹਿਲਾਇ ਨ ਆਪ ਜਨਾਵੈ। ਨਿਜ ਹਨਰਨ ਕੋ ਰਿਦੇ ਛਪਾਵੈ। ਕਰਿ ਕੈ ਜ਼ਾਹਰ ਐਬ ਦਿਖਾਵੈ। ਗੁਰੂ ਰਜਾਇ ਮੰਨੇ ਸੁਖ

[1]ਅਰਥ। [2]ਪੋਥੀਆਂ ਦਾ। [3]ਹੱਡੀ। [4]ਮਾਸ। [5]ਮਗਜ਼ ਭਾਵ ਤੱਤ। [6]ਵੱਡਾ, ਪੂਜਨੀਯ। [7]ਸੇਵਾ। [8]ਕਿਸੇ ਨੂੰ। [9]ਪੜ੍ਹਕੇ। [10]ਰੱਬ ਦਾ। [11]ਪ੍ਰਕਾਸ਼। [12]ਵੈਰ। [13]ਮੋਹ। [14]ਮਰਜ਼ੀ। [15]ਕਾਰਨ। [16]ਪਗੜੀ। [17]ਸਬਰ। [18]ਹਰ ਘੜੀ। [19]ਟੋਪੀ ਦਾ। [20]ਮੂੰਹ ਜਿਵੇਂ ਅੰਦਰਵਾਰ ਨੂੰ। [21]ਇਕ ਰਸ। [22]ਟਾਕੀਆਂ, ਤਰੀਕ਼ਾਂ। [23]ਤਿਆਗ (ਅ) ਟਾਕੀਆਂ। [24]ਸੰਸਾਰ ਤੇ। [25]ਸੁਰਗ ਦਾ ਸੁਖ। [26]ਏਵੇਂ ਤਰਕ ਕਰੋ, ਤਿਆਗੋ। [27]ਮਾਨ ਤੇ ਮੋਹ ਲਿਪਾਇਮਾਨ ਨਾ ਕਰੇ। [28]ਬਾਹਾਂ ਬਿਨਾ ਅਨਸੀਤਾ ਚੋਲਾ। [29]ਖੱਢਣ। *ਪਾ:—ਜਰੂਰਾ।

†ਗੁਰੂ ਗੋਰ ਵਿੱਚ ਸਮਾਉਣ ਦਾ ਭਾਵ ਅਗਲੀਆਂ ਤੁਕਾਂ ਵਿੱਚ ਹੈ।

ਪਾਵੈ॥੪੨॥ ਨਾਮ ਹਮਾਰਾ ਨਾਨਕ ਜਾਨੋ।ਮੱਕੇ ਕੋ ਅਬ ਕਿਧ ਪ੍ਰਸਥਾਨੋ' ਸੁਨਿ ਸਭਿ ਹਾਜੀ ਮਨ ਮਹਿੰ ਚੀਨਾ।–ਇਹ ਹਿੰਦੂ ਕੋ ਬੋਲ ਪ੍ਰਬੀਨ॥੪੩॥ ਮਿਲਿ ਕਰਿ ਹਮਰੇ ਸੰਗ ਮਝਾਰੀ। ਕਾਬੇ ਚਲਨੋ ਚਹਿਤ ਮਗ[1] ਭਾਰੀ। ਦੇ ਜਬਾਬ ਇਸ ਕਰਹਿੰ ਨਿਰਾਲਾ[2]। ਭੁਲੀ ਨ ਬਾਤ ਚਲਹਿ ਜੋ ਨਾਲਾ– ॥੪੪॥ ਯੌਂ ਮਸਲਤਿ[3] ਕਰਿ ਬੋਲੇ ਬੈਨਾ। ਮੰਦ ਨ ਸਮਝਹਿੰ–ਇਹ ਗੁਨ-ਐਨਾ[4]–। 'ਮੱਕੇ ਕੇ ਮਗ ਅਸ ਇਕ ਥਾਨਾ। ਚਢਿ ਜਹਾਜ਼ ਪਦ ਕਰਤਿ ਪਯਾਨਾ॥ ੪੫ ॥ ਤਹਿੰ ਜਬ ਕਲਮਾ ਦੇਤਿ ਪਢਾਈ। ਤਬ ਜਹਾਜ਼ ਪਰ ਲੇਤਿ ਚਢਾਈ।ਹਿੰਦੂ ਨ ਕਲਮਾਕਰਤਿਉਚਾਰ।ਯਾਂਤੇ ਹਮ ਤੇ ਜਾਹੁ ਨਿਰਾ-ਰਾ'॥੪੬॥ਸੁਨਿ ਕਰਿ ਸ਼੍ਰੀ ਮੁਖ ਸੋਂ ਮੁਸਕਾਨੇ।ਤਿਨ ਸੋਂ ਐਸੇ ਬਚਨ ਬਖਾਨੇ। 'ਜਨਮਨੋ ਜਬ, ਕੋ ਸੰਗ ਨ ਆਯੋ[5]। ਮਰਨੇ ਕਾਲ ਨ ਸੰਗ ਸਿਧਾਯੋ ॥ ੪੭॥ ਆਇ ਇਕੇਲਾ ਜਾਤਿ ਇਕੇਲਾ। ਯੌਂ ਸਮਝਹਿ ਮਨ ਹੋਤਿ ਸੁਹੇਲਾ'। ਸੁਨਿ ਕਰਿ ਬਸ ਤਹਿੰ ਰੈਨ ਬਿਤਾਈ। ਬਹੁਰੋ ਜਬ ਪ੍ਰਭਾਤ ਹ੍ਵੈ ਆਈ ॥ ੪੮ ॥ ਉਠਿ ਕਰਿ ਹਾਜੀ ਪੰਥ ਸਿਧਾਰੇ। ਅਪਨ ਸਾਥ ਤੇ ਪ੍ਰਭੁ ਹਟਕਾਰੇ। ਮਰਦਾਨੇ ਸੋਂ ਬਚਨ ਬਖਾਨਾ। 'ਹਿੰਦੂ ਕੋ ਤਹਿੰ ਹੋਇ ਨ ਜਾਨਾ ॥ ੪੯ ॥ ਮੱਕੇ ਦੇਖਨ ਮਹਿੰ ਪ੍ਰਤਿਬੰਧਾ[6] । ਕਹੁ ਅਬ ਕਿਹ ਬਿਧਿ ਗਮਨੋਂ ਪੰਥਾ। ਹੁਤੇ ਤੁਰਕ ਸੋ ਪੰਥ ਪਧਾਰੇ'। ਸੁਨਿ ਮਰਦਾਨੇ ਬੈਨ ਉਚਾਰੇ॥੫੦॥ 'ਤੀਨ ਲੋਕ ਕੇ ਬਿਖੈ ਨ ਕੋਈ। ਰਾਵਰ ਕੌ ਬਰਜਹਿ ਮਗ ਜੋਈ। ਤੁਰਕ ਜਿ ਬਪੁਰੇ' ਕੌਨ ਅਗਾਰੀ। ਤੁਮਰੇ ਸਨਮੁਖ ਹ੍ਵੈਂ ਬਲ ਧਾਰੀ ॥੫੧॥ ਕ੍ਰਿਪਾ ਧਾਰਿ ਮੁਝਦੇਹੁ ਦਿਖਾਈ।ਨਹਿੰ ਵਿਲਾਉ ਕੀਜੈ ਜਗਸਾਈਂ !'।ਸੁਨਿ ਸ਼੍ਰੀਮੁਖ ਤੇ ਬਿਗਸੇ ਨਾਥ।ਬੋਲਤਿ ਭੇ ਮਰਦਾਨੇ ਸਾਥ[7] ॥੫੨॥ 'ਤੁਝਹਿ ਬਿਲੋਕਨ ਚਾਹਿ ਜਰੂਰੇ। ਗਾਉ ਸਬਦੁ ਪ੍ਰਭੁ ਕੇ ਗੁਨ ਰੂਰੇ।ਕਰਤਿ ਸਭਿਨਿ ਕੀਆਸ਼ਾ ਪੂਰਨ। ਲੈ ਰਬਾਬ ਗਾਵਹੁ ਅਬ ਤੂਰਨ' ॥ ੫੩ ॥ ਸੁਨਿ ਹਰਖਯੋ ਹਿਰਦੈ ਮਰਦਾਨਾ। ਜੰਤ੍ਰ ਬਜਾਇ ਕੀਨ ਮੁਖ ਗਾਨਾ। ਪ੍ਰੇਮ ਸੰਗ ਸੁਰ ਰਾਗ ਬਸਾਯੋ । ਰੀਝ ਰੀਝ ਉਚੀ ਧੁਨਿ ਗਾਯੋ॥੫੪॥ਸਰਬ ਸ਼ਬਦ ਕੋ ਪਢਿ ਕਰਿ ਜਬੈਂਹੀ। ਗ੍ਰੀਵ ਨਿਵਾਇ ਨਮੋ[8] ਕਿਧ ਤਬਹੀ। ਸਿਰ ਉਚੋ ਕਰਿ ਨੈਨ ਪਸਾਰੇ।

[1]ਰਾਹ। [2]ਵੱਖਰਾ । [3]ਸਲਾਹ। [4]ਮੂਰਖ ਨਹੀਂ ਸੁਨ ਸਮਝਦੇ ਕਿ ਇਹ (ਗੁਰੂ ਜੀ) ਗੁਣਾਂ ਦੇ ਘਰ ਹਨ। [5]ਕੋਈ ਨਾਲ ਨਹੀਂ ਆਇਆ । [6]ਰੋਕ। [7]ਵਿਚਾਰੇ । [8]ਨਾਥ (ਗੁਰੂ) ਜੀ ਸੁਣ ਕੇ ਮੁਸਕ੍ਰਾਏ ਤੇ ਸ਼੍ਰੀ ਮੁਖ ਤੋਂ ਮਰਦਾਨੇ ਨਾਲ ਬੋਲੇ। [9]ਨਮਸਕਾਰ।

ਦੇਖ ਮੱਕੇ ਕੇਰ ਮੁਨਾਰੇ ॥੫੫॥ ਬੂਝਤਿ ਭਾ 'ਇਹ ਕੌਨ ਸਥਾਨਾ?।ਪਿਖਿ-ਅਤਿ[1] ਧੌਲਰ[2] ਸੁੰਦਰ ਨਾਨਾ'। ਕਮਲ ਬਦਨ ਸੁਨਿ ਕਰਿ ਤਿਹ ਬੈਨਾ। ਬਿਗਸਤਿ ਬੋਲੇ ਸ਼੍ਰੀ ਗੁਨਐਨਾ ॥ ੫੬ ॥ 'ਮੱਕਾ ਆਵਾ ਜ਼ਾਰਤ[3] ਤੇਰੀ। ਚਹਿਤ ਜੁ ਮਨ,ਉਠਿ,ਲੀਜੈ ਹੇਰੀ'। ਹਰਖਾ ਸੁਨਿ ਕਰਿ, ਭਾ ਮਨ ਭਾਵਾ। ਹਿਤ ਦੇਖਨ ਕੇ ਚਿਤ ਲਲਚਾਵਾ ॥੫੭॥ ਮਰਦਾਨੇ ਕੇ ਚਿਤ ਕੀ ਜਾਨੀ। ਉਠਤਿ ਭਏ ਤਬ ਹੀ ਗੁਨਖਾਨੀ। ਮੰਦ ਮੰਦ ਪਦ ਸੁੰਦਰ ਚਾਲੀ। ਬੈਠੇ ਜਾਇ ਸਮੀਪ ਦਿਵਾਲੀ[4] ॥ ੫੮ ॥ ਹਾਜੀ ਬੇਖ ਕਰੇ ਤਿਹ ਥਾਏ। ਕੀਨੇ ਆਸਨ ਗੁਰੂ ਸੁਹਾਏ। ਤਿਹ ਛਿਨ ਸਬਦ ਬਸੰਤ ਮਝਾਰਾ। ਉਚਿ ਸੁਰ ਸੋਂ ਕਿਯ ਗਾਨ ਉਚਾਰਾ* ॥ ੫੯ ॥

ਬਸੰਤੁ ਹਿੰਡੋਲੁ ਮਹਲਾ ੧ ਘਰੁ ੨

੧ ਓ ਸਤਿਗੁਰਪ੍ਰਸਾਦਿ ॥

ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥ ਚਾਰੇ ਚੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥ ੧ ॥ ਮਿਹਰ-ਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮ੍ਹਾਰੀ ॥ ੧ ॥ ਰਹਾਉ ॥ ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮ ਕਰੇ ਸਿਕਦਾਰੀ ॥ ਧਰਤੀ ਦੇਗ ਮਿਲੈ ਇਕ ਵੇਰਾ ਭੁਗੁ ਤੇਰਾ ਭੰਡਾਰੀ ॥ ੨ ॥ ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥ ਲਬੁ ਅਧੇਰਾ ਬੰਦੀ ਖਾਨਾ ਅਉਗਣ ਪੈਰਿ ਲੁਹਾਰੀ ॥ ੩ ॥ ਪੁੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੋਟਵਾਰੀ ॥ ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮ੍ਹਾਰੀ ॥ ੪ ॥ ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥ ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥ ੫ ॥ ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥ ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥ ੬ ॥ ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥ ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮ੍ਹਾਰੀ ॥ ੭ ॥ ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥ ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮ੍ਹਾਲੀ ॥ ੮ ॥ ੧ ॥ ੮ ॥

ਦੋਹਰਾ ॥ 'ਨੌ ਖੰਡ ਔ ਸਤ ਦੀਪ ਜੋ ਚੌਦਹਿ ਪੁਰੀ[5], ਬਨਾਇ। ਤੀਨ ਗੁਨਾ[6], ਚਹੁ ਬੇਦ[7], ਕਰਿ ਰਾਖੀ ਰਚਨ ਰਚਾਇ ॥ ੬੦ ॥ ਚਹੁ[8] ਜੁਗ ਕੇ

[1]ਦਿਖਾਈ ਦਿੰਦੇ ਹਨ। [2]ਮਹੱਲ। [3]ਯਾਤ੍ਰਾ ਅਸਥਾਨ। [4]ਦੀਵਾਰ ਦੇ। [5]ਚੌਦਾਂ ਭੁਵਨ। [6]ਤਿੰਨ ਗੁਣ। [7]ਚਾਰ ਵੇਦ। [8]ਚਾਰੇਂ। *ਪਾ:--ਉਚੀ ਸੁਰਸੋਂ ਗਾਨ ਉਚਾਰਾ।

ਦੀਪਕ ਚਤਰ[1] ਕਰਤਿ ਉਜਾਲਾ[2] ਬੇਦ। ਬ੍ਰਹਮੇ ਕੀ ਰੱਖਨਾ ਨਮਿਤ ਮਧੁਕੈਟਭ[3] ਦਿਯ ਛੇਦ[4] ॥ ੬੧ ॥ ਘਰ ਘਰ ਲਸ਼ਕਰ ਅਗਨਿ ਜੋ ਧਰਮ ਰਾਇ ਸਿਕਦਾਰ[5]। ਧਰਤੀ ਥਾਪੀ ਦੇਗ[6] ਕਰਿ ਸਭਿਸੈ ਦੇਤਿ ਅਹਾਰ* ॥ ੬੨ ॥ ਕਰਮ ਭੰਡਾਰੀ[7] ਸੇ ਭਏ ਜਸ[8] ਕਰਿਹੀ ਤਸ[9] ਦੇਜ[10]। ਤ੍ਰਿਸ਼ਨਾ ਮੈਂ ਮਨ ਬਿਗਰ ਕੈ ਸਦਾ ਖੁਆਰ ਰਹੇਜ[11] ॥ ੬੩ ॥ ਬਿਨ ਸੰਤੋਖ ਤਮ ਬੰਦ ਮੈਂ[12] ਅਉਗਣ ਪਾਪ ਕਰੰਤਿ। ਪਰਿ ਹੈਂ ਮੁਗਦਰ ਜਮਹਿੰ[13] ਕੇ ਹੈ ਸਜਾਇ ਦੁਖਵੰਤ[14] ॥ ੬੪ ॥ ਫਿਰਸੋ ਸਮਾਂ ਅਬ ਔਰ ਬਿਧਿ ਸੇਖਾਂ[15] ਵਾਰੀ ਆਇ। ਆਦਿ ਪੁਰਖ ਕੋ ਅਲਹ ਕਹਿ ਦੇਵਲ[16] ਕਰ ਲਗਵਾਇ[17] ॥ ੬੫ ॥ ਕੁਜਾ[18] ਬਾਂਗ ਨਿਵਾਜ[19] ਕੀ ਰੀਤਿ ਚਲਾਨੀ ਔਰ। ਜੀਅਨ[20] ਕੋ ਮੀਆਂ ਕਹੈਂ ਅਸ ਬੋਲੀ ਸਭਿ ਠੌਰ ॥੬੬॥ ਨਿਰੰਕਾਰ ਕਰਤਾਰ ਅਬ ਹੈ ਬੈਠਨੋ ਇਸ ਅੰਗ[21]। ਐਸੀ ਕੁਦਰਤ ਕਿਸ ਬਿਖੈ ਕਰਿ ਹਟਾਇ ਤੁਮ[22] ਸੰਗ[23] ॥੬੭॥ਮਿਲੈ ਦਿਹਾੜੀ ਮੋਹਿ ਕੋ[24]ਚਲਿ ਆਯੋ ਤੁਮ ਪਾਸ[25]। ਤੀਰਥ ਸਿੰਮ੍ਰਿਤ ਪੁੰਨ ਸਭਿ ਦਿਹੁ ਹਿੰਦਨ ਸੁਖਰਾਸ ॥੬੮॥ ਨਾਮ ਵਡਾਈ ਦੀਜੀਏ ਮੋ ਕੋ ਸ਼੍ਰੀ ਕਰਤਾਰ !। ਹਿੰਦਨ ਕੋ ਥਿਰ[26] ਧਰਮ ਹੈ ਕਾਰਜ[27] ਯਹੀ ਹਮਾਰ' ॥੬੯॥ ਇਸ ਪੁਕਾਰਕੋ ਸ਼ਬਦ ਸੁਨਿ ਮੱਕੇ ਬਾਸੀ[28] ਲੋਕ। 'ਹਾਜੀ ਇਹ ਮਤਿਵਾਨ[29] ਵਡ' ਭਾਖਹਿੰ[30] ਦਰਸ ਬਿਲੋਕਿ[31] ॥ ੭੦ ॥ ਸੀਧਾ[32] ਆਨ ਚਢਾਵਈਂ, ਕੇਤਿਕ ਕਰਹਿੰ ਸਲਾਮ। ਬੈਸੇ ਸੁਜਸ ਬਖਾਨਹੀ[33] 'ਹੈਂ ਬਿਸਾਲ ਗੁਨ ਧਾਮ' ॥੭੧॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਮੱਕੇ ਮਾਰਗ' ਪ੍ਰਸੰਗ ਬਰਨਨੰ ਨਾਮ ਸਪਤ ਪੰਚਾਸਮੋ ਅਧਜਾਯ ॥ ੫੭ ॥

੫੮. [ਸੰਤ ਮੰਗਲ। ਮੱਕਾ, ਜੀਵਨ ਪ੍ਰਸੰਗ]

ਦੋਹਰਾ ॥ ਸ਼੍ਰੀ ਗੁਰ ਸ਼ਬਦ ਕਮਾਇ ਜਿਨ ਜੀਤੇ ਪੰਚ ਬਿਕਾਰ।
ਤਿਨ ਸੰਤਨ ਕੋ ਬੰਦਨਾ ਸਿਰ ਚਰਨਨ ਪਰ ਧਾਰਿ ॥੧॥

---

[1]ਚਾਰ। [2]ਚਾਨਣਾ। [3]ਦੈਂਤ ਦਾ ਨਾਮ। [4]ਨਾਸ਼ ਕਰ ਦਿਤਾ। [5]ਸਰਦਾਰ। [6]ਲੰਗਰ। [7]ਲਾਂਗਰੀ। [8]ਜੈਸਾ। [9]ਤੈਸਾ। [10]ਦਿੰਦੇ ਹਨ। [11]ਰਹਿੰਦਾ ਹੈ। [12]ਦੀ ਕੈਦ ਵਿਚ। [13]ਧਰਮਰਾਜ। [14]ਦੁਖ ਵਾਲੀ। [15]ਮੁਸਲਮਾਨਾਂ ਦੀ ਇਕ ਕੌਮ। [16]ਮੰਦਰਾਂ ਤੇ। [17]ਮਸੁੱਲ ਲਾ ਦਿੱਤੇ। [18]ਲੋਟਾ (ਵੁਜ਼ੂ ਵਾਸ਼ਤੇ)। [19]ਨਿਮਾਜ। [20]ਸੰਸਾਰੀ ਜੀਵਾਂ। [21]ਇਸ ਪੱਖ ਵਿੱਚ। [22]ਤੁਸਾਡੇ। [23]ਨਾਲੋਂ। [24]ਮੈਨੂੰ। [25]ਛਾਵ ਵਾਹਿਗੁਰੂ ਪਾਸ। [26]ਅਟੱਲ। [27]ਕੰਮ। [28]ਮੱਕੇ ਦੇ ਰਹਿਣ ਵਾਲੇ। [29]ਅਕਲ ਵਾਲਾ। [30]ਕਹਿੰਦੇ ਹਨ। [31]ਵੇਖਕੇ। [32]ਰਸਦ। [33]ਜਸ ਕਰਦੇ ਹਨ। *ਪਾ:—ਅਧਾਰ।

{ ਸ਼ਬਦ ਕਮਾਇ=ਸ਼ਬਦ ਦੀ ਕਮਾਈ ਕਰਕੇ, ਅੱਠੇ ਪਹਿਰ ਵਾਹਿਗੁਰੂ ਦਾ ਨਾਮ ਜਪਕੇ ਅਰ ਤਿਸ ਵਿਚ ਰਸ ਪ੍ਰਤੀਤੀ ਕਰਕੇ।
ਪੰਜ ਬਿਕਾਰ=ਕਾਮ, ਕ੍ਰੋਧ, ਲੋਭ, ਮੋਹ, ਹੰਕਾਰ। }

ਅਰਥ–ਜਿਨ੍ਹਾਂ ਨੇ ਸ਼੍ਰੀ ਗੁਰੂ (ਜੀ ਦੇ) ਸ਼ਬਦ ਦੀ ਕਮਾਈ ਪੰਜਾਂ ਵਿਕਾਰਾਂ ਨੂੰ ਮਾਰਕੇ ਕੀਤੀ ਹੈ, ਤਿਨ੍ਹਾਂ ਸੰਤਾਂ ਦੇ ਚਰਣਾਂ ਪਰ ਸਿਰ ਧਰਕੇ (ਮੇਰੀ) ਨਮਸਕਾਰ ਹੋਵੇ।

ਸ਼੍ਰੀ ਬਾਲਾ ਸੰਧੁਰੁ ਵਾਚ॥ ਕਬਿੱਤ ॥ਸੁਨੋ ਗੁਰੂ ਅੰਗਦ ਜੀ ਆਗੇ ਪੁਨ ਕਥਾ ਅਬ ਬੈਠੇ ਜਗਤੇਸ਼ ਕੋਊ ਘਟੀ[1] ਤਿਹ ਥਾਨ ਹੈਂ। ਦੀਨਨ ਕੇ ਦਾਨੀ ਬੋਲੇ ਬਦਨ ਤੇ ਬਾਨੀ ਤਬ 'ਦੇਖ ਮਰਦਾਨੇ ਜਾਂਕੋ ਚਾਹਿਤਿ ਮਹਾਨ ਹੈ'।*"ਸ਼੍ਰੀ ਪ੍ਰਭੁ ਪੁਨੀਤ! ਇਹ ਚਾਰੋਂ ਦਿਸ ਭੀਤ[2]ਕਰੈਂ ਕਹੂੰਮੈਂ ਪ੍ਰਤੀਤ,ਸਭਿ ਤੁਰਕ ਅਜਾਨ ਹੈਂ। ਕੈਸੀ ਇਹ ਰੀਤਿ, ਕਾਂਕੋ ਪੂਜੈਂ ਕਰਿ ਪ੍ਰੀਤ ਨਰ ? ਮੋਕੋ ਤੋ ਅਨੀਤ ਸੀ ਫੁਰਤਿ ਪਾਜਵਾਨ[3] ਹੈ'॥ ੨॥ †'ਦੇਖੋ ਮੱਧ[4] ਜਾਉ ਜੈਸੋ ਬਨਜੋ ਹੈ ਬਨਾਉ ਯਾਂਕੋ', ਬੈਨ ਸੁਨਿ ਚਲਜੋ ਮਰਦਾਨਾ ਹੁਲਸਾਇਕੈ। ਗਯੋ ਜਬ ਪੌਰ[5] ਤਹਾਂ ਬੈਸੇ ਹੈਂ ਮੁਜੌਰ[6] ਕਹੈਂ ਈਹਾਂ ਕਰਿ ਕਾਜ ਜੌਊ ਆਗੇ ਕਰੈਂ ਜਾਇਕੈ'।'ਹੌਂ ਤੋ ਹੌਂ[7]ਤੁਰਕ ਮੋਕੋ ਆਗੇ ਕਜੋਂਨ ਜਾਨਿ ਦੇਹੋ? ਦਰਸ ਪਰਸ ਹਟਿ ਆਵੋਂ ਸੁਖ ਪਾਇਕੈ'। 'ਦੇਖਨ[8] ਰਜਾਇ ਨਹੀਂ ਹਮ ਹੂੰ ਤੇ ਜਾਇ ਤਹਾਂ ਆਖੈਂ ਦੋਊ ਬਾਂਧੈਂ[9] ਕਰ ਬੰਦੈਂ[10]ਸੀਸ ਨਾਇਕੈ[11]॥੩॥ ਐਸੇ ਸੁਨਿ ਬੈਨ ਮੁਰਝਾਨੋ, ਹਟਿ ਆਯੋ ਢਿਗ, ਗੁਰੂ ਮੁਸਕਾਨੇ 'ਮਰਦਾਨੇ ਦੇਖਜੋ ਥਾਨ ਕੋ?'। ਕਹੈ'ਨਹੀਂ ਜਾਨ ਦੇਹਿ,ਕੈਸੇ ਦੇਖੋਂ ਜਾਇ ਤਹਾਂ,ਜਾਇਂ ਜਿ ਮੁਜੌਰ ਨੈਨ ਬਾਂਧੈ ਡੀਠ[12] ਹਾਨ ਕੋ[13]। ਸੰਗ ਤੁਮ ਆਏ, ਬਿਨਾ ਦੇਖੇ ਇਹ ਜਾਵੋਂ ਅਬ,ਰਹੈ ਪਛੁਤਾਵੋ ਭੇਦ ਹੋਇ ਨ ਲਖਾਨ ਕੋ[14]। ਫੇਰ ਕਬ ਦੇਖੋਂ ਜੇ ਨ ਅਬ ਦੇਖਜੋ ਜਾਇ ਪ੍ਰਭੁ! ਮੋਕੋ ਦਿਖਰਾਇ ਪੁਨ ਕੀਜੈ ਪ੍ਰਸਥਾਨ ਕੋ'॥੪॥ਸ੍ਰੀਯਾ॥†'ਦੇਖਨ ਚਾਹਿ ਬਿਸਾਲ ਇਤੀ ਤੁਝ,ਜਾਇ ਪਿਖੋ ਅਬਕੇ ਮਰਦਾਨਾ !ਦੇਖ ਸਕੈਂ ਨਾ ਮੁਜਾਵਰ ਤੋਹਿ ਕੌ, ਅੰਤਰਜਾਹੁ ਨਿਸ਼ੰਕ,ਸੁਜਾਨਾ !'। ਆਇਸ ਧਾਰਿ ਲਈ ਸਿਰ ਪੈ ਸੁਨਿ ਬੈਨ, ਵਡੋਮਨ ਮੈਂ ਹਰਖਾਨਾ। ਅੰਤਰ ਤਾਂਹਿ ਪ੍ਰਵੇਸ਼ ਕਰਾ ਸਭਿ ਅੰਧ ਭਏ ਨਹਿੰ ਕਾਹੂੰ

[1]ਘੜੀ। [2]ਕੰਧ। [3]ਪਾਜ ਵਾਲੀ। [4]ਅੰਦਰ। [5]ਦਰਵਾਜੇ। [6]ਪੁਜਾਰੀ। [7]ਮੈਂ ਤਾਂ ਹਾਂ। [8]ਦੇਖਣ ਦੀ। [9]ਅਸੀਂ ਤੇਰੀਆਂ ਅਖਾਂ ਬੰਨ੍ਹ ਦੇਂਦੇ ਹਾਂ। [10]ਹਥ ਜੋੜਕੇ। [11]ਸਿਰ ਨਿਵਾ ਲੈ (ਇਥੋਂ ਹੀ)। [12]ਨਜ਼ਰ, ਅੱਖਾਂ। [13]ਭਾਵ ਦੇਖ ਨ ਸਕੇ। [14]ਭੇਦ ਦਾ ਪਤਾ ਨਾ ਲਗੂ।

*ਮਰਦਾਨਾ ਬੋਲਿਆ। †ਗੁਰੂ ਜੀ ਬੋਲੇ।

ਲਖਾਨਾ॥੫॥ ਸ੍ਵੈਯਾ॥ ਅੰਤਰ ਜਾਇਕੈ ਦੇਖਤਿ ਕਜਾ–ਇਕ ਪਾਹਨ ਮੂਰਤ[1] ਕੂਰ ਧਰੀ–।ਤੁਸ਼ਨ ਹੋ ਨਿਕਸਾ ਤਬਹੀ ਢਿਗਆਯੋ ਤਬੈ*ਜਹਿੰ ਬੈਠੇ ਹਰੀ॥ ਬੂਝਤਿ ਭੇ 'ਮਨ ਕੋ ਜੁ ਮਨੋਰਥ ਪੂਰਨ ਕੀਨ ਅਬੈ ਕੀ ਬਰੀ ?। ਕੈਸੇ ਬਿਲੋਕਨ ਕੀਨ ਕਹੋ ?' ਮਰਦਾਨੇ ਤਬੈ ਗੁਰ ਸੋਂ ਉਚਰੀ ॥੬॥ ਕਬਿੱਤ ॥ 'ਕਛੂ ਨਹਿੰ ਤਹਾਂ ਇਕ ਪਾਹਨ ਹੈ ਲਹਾ[2] ਵਡ ਯਾਂ ਕੋ ਜੋ ਪ੍ਰਸੰਗ ਮੋਕੋ ਭਾਖਿਕੈ ਸੁਨਾਈਏ। ਭਯੋ ਕੈਸੇ ਥਾਨ ਜਾਂਕੀ ਮਾਨਤਾ ਮਹਾਨ ? ਨਹੀਂ ਦੇਖਤਿ ਦਰਸ, ਕਯੋਂ ਹੈ ਨੈਨ ਮੂੰਦ[3] ਜਾਈਏ ?। ਤੁਰਕ ਕਹਿਤਿ–ਬੁਤ ਪ੍ਰਸਤੀ ਨ ਕੀਜੈ ਕਬਿ–,ਯਾਂ ਕੋ ਅਭਿਖੇਕਤਿ ਹੈਂ[4] ਸਭੈ ਸਿਰ ਨਾਈਏ। ਜਾਨਤਿ ਹੋ ਸਭੈਬਿਧਿ ਦਯਾ ਕੀਜੈ ਦਯਾਨਿਧਿ ! ਰਿਧਿ ਸਿਧਿ ਦੇਨਹਾਰਸੈਸੈ ਕੋ ਮਿਟਾਈਏ' ॥੭॥ ਕਬਿੱਤ ॥ ਸ਼੍ਰੀ ਗੁਰੂ ਅਲਾਇਂ 'ਪਾਜ ਰਾਖਤਿ ਦੁਰਾਇ[5] ਇਹ, ਆਦਿ ਕੈ[6] ਪ੍ਰਸੰਗ ਕਹੋਂ ਸੋਊ ਸੁਨਿ ਲੀਜੀਏ। ਉਮਾ[7] ਅਰਧੰਗ[8] ਜਾਂਕੀ ਪੂਰਬ[9] ਪਿਨਾਕੀ ਲਿੰਗ[10] ਧਰਜੋ ਇਹ ਠੌਰ ਬਿਖੇ ਕਬੈ ਕੋ[11] ਲਖੀਜੀਏ†। ਮੰਦਰ ਨਾ ਕੋਊ ਈਹਾਂ ਹੁਤੇ ਉਦਿਆਨ[12]

[1]ਪੱਥਰ ਦਾ ਵਜੂਦ। [2]ਦੇਖਿਆ ਇਕ ਪੱਥਰ ਹੈ। [3]ਨੇਤ੍ਰ ਬੰਦ ਕਰਕੇ। [4]ਪੂਜਨ ਕਰਦੇ ਹਨ। [5]ਛੁਪਾਇਕੇ। [6]ਪਹਿਲਾਂ ਦਾ। [7]ਪਾਰਬਤੀ। [8]ਇਸਤ੍ਰੀ। [9]ਪਹਿਲੇ। [10]ਸ਼ਿਵਲਿੰਗ। [11]ਕਦੇ ਦਾ। [12]ਜੰਗਲ। *ਪਾ:–ਤਹਾਂ, ਜਬੈ।

†ਸ਼ਿਵ ਪੁਰਾਣ ਵਿੱਚ ੧੨ ਜਯੋਤੀ ਲਿੰਗਾਂ ਦਾ ਜ਼ਿਕਰ ਹੈ। ਹਿੰਦੂਆਂ ਦਾ ਵਿਸ਼ਵਾਸ਼ ਹੈ ਕਿ ਇਨ੍ਹਾਂ ਜਯੋਤੀ ਲਿੰਗਾਂ ਵਿਚੋਂ ਇਕ ਲਿੰਗ ਮੁਲਕ ਅਰਬ ਦੇ ਮੱਕਾ ਨਾਮ ਸ਼ਹਿਰ ਦੇ ਮੰਦਰ ਕਾਬਾ ਵਿੱਚ ਰਖਿਆ ਹੈ, ਹਿੰਦੂ ਕਹਿੰਦੇ ਹਨ ਕਿ ਇਹ ਪ੍ਰਾਚੀਨ ਸਮੇਂ ਤੋਂ ਸ਼ਿਵਜੀ ਮੰਦਰ ਸੀ ਹੁਣ ਮੁਸਲਮਾਨਾਂ ਨੇ ਆਪਣਾ ਪੂਜਨ-ਅਸਥਾਨ ਬਣਾ ਲਿਆ ਹੈ, ਤੇ ਸ਼ਿਵਲਿੰਗ ਅਜੇ ਤਕ ਉਥੇ ਮੌਜੂਦ ਹੈ। ਇਹ ਗੱਲ ਆਮ ਪ੍ਰਸਿੱਧ ਮੰਨੀ ਜਾਂਦੀ ਹੈ, ਤੇ ਜਨਮ ਸਾਖੀ ਤੋਂ ਲੈਕੇ ਕਵਿ ਨੇ ਇਹ ਗੱਲ ਮੁਸਲਮਾਨਾਂ ਪ੍ਰਤੀ ਜੁਗਤ ਦੇ ਢੰਗ ਵਿਚ ਲਿਖੀ ਜਾਪਦੀ ਹੈ। ਗੁਰੂ ਨਾਨਕ ਦੇਵ ਜੀ ਦੀ ਉਚਾਰੀ ਬਾਣੀ ਦੱਸਦੀ ਹੈ ਕਿ ਉਹਨਾਂ ਦੀ ਗੁਫਤਗੂ ਹੋਰਵੇਂ ਢੰਗ ਦੀ ਹੁੰਦੀ ਸੀ। ਇਹ ਅਸਲ ਵਿਚ ਕਵਿ ਉਕਤੀ ਸਮਝਣੀ ਚਾਹੀਏ। ਸਤਿਗੁਰ ਜੀ ਦਾ ਉਚਾਰ ਇਹ ਨਹੀਂ ਹੋ ਸਕਦਾ।

ਕਾਬੇ ਦਾ ਇਤਿਹਾਸ ਤੇ ਤਵਾਰੀਖ ਇਸਲਾਮ ਵਿੱਚ ਵਰਣਿਤ ਹੈ ਕਿ ਕਾਬੇ ਵਿੱਚ 'ਸੰਗਿ ਅਸਵਦ, ਨਾਮ ਦਾ ਇਕ ਪੱਥਰ ਇਸ ਅਸਥਾਨ ਦੇ ਬਣਨ ਦੇ ਸਮੇਂ ਤੋਂ ਚਲਿਆ ਆਉਂਦਾ ਹੈ। ਇਹ ਪੱਥਰ ਕਾਲੇ ਰੰਗ ਤੇ ਅੰਡਾਕਾਰ ਸ਼ਕਲ ਦਾ, ਜਿਹੀ ਕਿ ਆਮ ਸ਼ਿਵਲਿੰਗ ਦੀ ਸ਼ਕਲ ਹੁੰਦੀ ਹੈ, ਕੁਝ ਓਸੇਤਰ੍ਹਾਂ ਦਾ ਹੈ। ਲਿਖਿਆ ਹੈ ਕਿ

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

ਮਾਂਹਿ*,ਬਨਜੋ ਜੈਸੇ ਥਾਨ ਤੈਸੋ ਉਚਰੋਂ ਸੁਨੀਜੀਏ। ਭਯੋ ਇਸ ਦੇਸ਼ ਬੀਚ ਖੂਨਕਾਰ ਭੂਪ[1] ਏਕ ਤੁਰਕਨ ਪੱਖ ਬਿਖੈ ਗਾਢੋਈ[2] ਜਨੀਜੀਏ[3] ॥ ੮॥ ਦੋਹਰਾ॥ਮਹਾਂਦੇਵ ਕੋ ਲਿੰਗ ਤਿਨ ਦੇਖਤਿਰਿਸ ਉਪਜਾਇ। ਨਿਜ ਸੇਵਕ ਕੋ ਇਵ ਕਹਜੋ–ਦੀਜੈ ਦੂਰ ਉਠਾਇ–॥ ੯ ॥ ਕਬਿੱਤ॥ ਭੇਜੇ ਜਬ ਦਾਸ, ਭਈ ਪਾਵਕ[4] ਪ੍ਰਕਾਸ਼ ਬਹੁਦੇਸ਼ ਔ ਬਿਦੇਸ਼ ਦਾਹ[5] ਲਾਗਜੋ ਹੈ ਅਚਾਨਕੀ। ਨੱਗਰ ਅਗਾਰ[6] ਬੀਥੀ[7] ਚੌਹਟੇ[8] ਬਜਾਰ ਜਰੇ[9] ਊਚੀ ਰਜਧਾਨੀ ਭੂਪ ਹੂੰ ਕੀ[10] ਸਭਿਹਾਨਿ ਕੀ[11]।ਐਸੇ ਸੋ ਪ੍ਰਤਾਪ ਪੇਖਿ ਹਾਥਜੋਰਠਾਂਢਭਏ ਰਿਦੇਤੇਬਿਸਾਰੀ ਜੋਊ ਹੁਤੀ ਰੀਤਿਮਾਨਕੀ[12]।ਬੰਦੈ ਬਾਰਬਾਰ ਬਹੁ ਬਿਨਤੀ ਬਖਾਨਿ[13]ਬਾਨੀ ਦਾਸ ਭਯੋ ਆਇ ਪਦ[14] ਗਹੇ[15] ਨਿਜ ਪਾਨ ਕੀ[16]॥੧੦॥ਕਬਿੱਤ॥ਭਈ ਜਬ ਰੈਨ ਤਾਂ ਸੋਂ ਸੁਪਨੇ ਮੈਂ ਕਹੇ ਬੈਨ–ਇਸੀਠੌਰ ਮੇਰੋ ਭਲ ਮੰਦਰ ਬਨਾਈਏ। ਜਾਇ ਨੈਨ ਮੂੰਦ ਮੱਧ[17],ਹੋਇਂ ਸਭਿ ਕਾਜ ਸਿੱਧ,ਕਰੋ ਜਿ ਨ ਐਸੀ ਬਿਧਿ ਵਡੋ ਦੁਖ ਪਾਈਏ–।ਭਈ ਜਬ ਭੋਰ ਬਨਿਵਾਈ ਇਹ ਠੌਰ ਨ੍ਰਿਪ ਮੰਦਰ ਹੈ

[1]ਰਾਜੇ ਦਾ ਨਾਮ (ਅ) ਖੂਨਖਾਰ=ਜ਼ਾਲਮ ਰਾਜਾ। [2]ਬੜਾ ਪੱਕਾ। [3]ਜਾਣੋ। [4]ਅਗਨੀ। [5]ਸਾੜ [6]ਘਰ। [7]ਗਲੀ। [8]ਚੌਂਕ। [9]ਸੜੇ। [10]ਰਾਜੇ ਦੀ। [11]ਨਾਸ਼ ਕੀਤੀ। [12]ਹੰਕਾਰ ਵੀ। [13]ਕਹਿਕੇ। [14]ਚਰਨ। [15]ਫੜੇ। [16]ਆਪਣੇ ਹਥੀਂ। [17]ਅੰਦਰ। *ਪਾ:—ਮਾਂਹੀ।

[ਪਿਛਲੇ ਪੰਨੇ ਦੀ ਬਾਕੀ ਟੂਕ]

ਕਾਬਾ ਇਕ ਵੇਰ ਡਿੱਗ ਪਿਆ ਸੀ ਤੇ ਜਦ ਨਵੇਂ ਸਿਰੇ ਹਜ਼ਰਤ ਮੁਹੰਮਦ ਸਾਹਿਬ ਦੀ ਜਵਾਨੀ ਦੇ ਦਿਨਾਂ ਵਿੱਚ ਬਣਨ ਲਗਾ ਤਦ ਇਸ ਸੰਗਿ ਅਸਵਦ ਦੇ ਰੱਖੇ ਜਾਣ ਬਾਬਤ ਮੱਕੇ ਦੇ ਲੋਕਾਂ ਵਿਚ ਝਗੜਾ ਹੋ ਪਿਆ, ਹਰ ਫਿਰਕੇ ਦੇ ਆਦਮੀ ਆਪਣੀ ਹੱਥੀਂ ਇਸ ਨੂੰ ਰੱਖਣਾ ਚਾਹੁੰਦੇ ਸਨ। ਅੰਤ ਨੂੰ ਹਜ਼ਰਤ ਮੁਹੰਮਦ ਸਾਹਿਬ ਨੇ ਆਪਣੀ ਹੱਥੀਂ ਇਸ ਨੂੰ ਕਾਬੇ ਵਿਚ ਰਖਿਆ। ਹੱਜ ਕਰਨ ਗਏ ਹਾਜੀ ਜਦ ਕਾਬੇ ਦੀ ਪ੍ਰਦੱਖਣਾ ਕਰਦੇ ਹਨ ਤਦ ਇਸ ਨੂੰ ਚੁੰਮਦੇ ਹਨ ਤੇ ਇਸ ਨੂੰ ਦਿੱਤੇ ਬੋਸ਼ਿਆਂ ਦੇ ਕਾਰਨ ਆਪਣੇ ਪਾਪਾਂ ਦੀ ਨਵਿਰਤੀ ਸਮਝਦੇ ਹਨ। ਇਹ ਵੀ ਰਵਾਇਤ ਹੈ ਕਿ ਇਹ ਪੱਥਰ ਪਹਿਲਾਂ ਚਿੱਟਾ ਸੀ ਪਰ ਲੋਕਾਂ ਦੇ ਬੋਸੇ ਦੇਣ ਨਾਲ ਓਹਨਾਂ ਦੇ ਪਾਪਾਂ ਦਾ ਭਾਰ ਚੁੱਕਕੇ ਕਾਲਾ ਸਿਆਹ ਹੋ ਗਿਆ ਹੈ। ਕਾਬੇ ਵਿੱਚ ਕਦੇ ੩੬੦ ਬੁੱਤ ਹੁੰਦੇ ਸਨ। ਮੁਸਲਮਾਨ ਬੀ ਮੰਨਦੇ ਹਨ। ਤਅੱਜਬ ਨਹੀਂ ਕਿ ਇਹ ਸੰਗਿ ਅਸਵਦ ਕੋਈ ਤਦੋਂ ਦਾ ਸਰਦਾਰ ਬੁਤ ਹੋਵੇ। ਲਿੰਗ ਦੀ ਪੂਜਾ ਨਾ ਕੇਵਲ ਹਿੰਦ ਵਿੱਚ ਬਲਕੇ ਅਕਸਰ ਬੁਤ ਪ੍ਰਸਤ ਕੌਮਾਂ ਵਿਚ ਕਿਸੇ ਨ ਕਿਸੇ ਸ਼ਕਲ ਵਿਚ ਰਹੀ ਹੈ। ਸਾਰੇ ਬੁੱਤ ਕੱਢਕੇ ਇਕ ਪੱਥਰ ਨੂੰ ਰੱਖ ਲੈਣਾ ਤੇ ਬੋਸੇ ਦੇਣੇ ਤੇ ਉਸ ਨੂੰ ਇੰਨਾਂ ਅਸਰ ਪਜ਼ੀਰ ਸਮਝਣਾਂ ਕਿ ਪਾਪਾਂ ਦੇ ਭਾਰ ਨਾਲ ਰੰਗ ਬਦਲਦਾ ਹੈ, ਇਹ ਬੁਤ ਪ੍ਰਸਤੀ ਦੇ ਬਕੀਏ ਜਾਪਦੇ ਹਨ ਜੋ ਬੁਤਸ਼ਿਕਨਾਂ ਦੇ ਖਜਾਲ ਮੰਡਲਾਂ ਵਿੱਚੋਂ ਭੀ ਤਖਤਹੀਨ ਨਹੀਂ ਹੋ ਸਕੇ।

ਸੁੰਦਰ ਸਥਾਨ ਸੁਖਦਾਈਐ। ਬਿਨਾ ਬਾਂਧੇ ਨੈਨ ਜਾਇ ਅੰਧ ਹੈ, ਲਖਾਇ[1] ਨਾਂਹਿ, ਤਬ ਹੀ ਸਥਾਪਨਾ ਕੋ ਕੀਨਿ ਇਹ ਗਾਈਐ ॥ ੧੧ ॥ ਸ੍ਵੈਯਾ ॥ ਹੈ ਬਲਵਾਨ ਮਹੇਸ਼[2] ਬਡੋ ਬਨਿਵਾਇ ਭਲੋ ਇਹ ਥਾਨ ਮਹਾਨਾ*। ਅੰਤਰ ਮੱਜਨ[3] ਤਾਂਹਿ ਕਰਾਵਤਿ ਆਵਤਿ ਬਾਹਰ ਨੀਰ ਢਰਾਨਾ†। ਲੈ ਕਰ ਮੈਂ ਹਜ ਆਨਿ ਕਰੈਂ ਇਹ ਜਾਨਤਿ ਹੈਂ ਸਭਿ ਦੋਖ ਮਿਟਾਨਾ[4]। ਯੌਂ ਸੁਨਿ ਕੈ ਸਭਿਹੀ ਬਤਿਯਾਂ[5] ਪੁਨ ਬੈਨ ਭਨੈ ਗੁਰ ਸੋਂ ਮਰਦਾਨਾ ॥੧੨॥ ਸ੍ਵੈਯਾ ॥ [6]ਹੌਂ ਨਹਿਂ ਅੰਧ ਭਯੋ ਪਿਖਤੋ[7] ਇਕ ਔਰ ਸੰਦੇਹੁ ਸੁ ਦੇਹੁ ਮਿਟਾਈ। ਹਿੰਦੂ ਕੋ ਕਾਫਰ ਕਹੋਂ ਉਚਰੈਂ ਯਹਿ ਜਾਨਤਿ ਹੈਂ ਨਿਜ ਤੇ ਲਘੁਤਾਈ[8]। ਸ਼੍ਰੀਗੁਰੁ ਬੈਨ ਭਨੇ ਤਬਹੀ [9]ਯਹਿ ਆਪ ਹੀ ਕਾਫਰ ਔਰੇ ਬਤਾਈਂ। ਸ਼੍ਰੀ ਕਰਤਾਰ ਦਯਾ ਤੁਝ ਪੈ ਨਹਿਂ ਅੰਧ ਭਯੋ ਇਹ ਠੌਰ ਦਿਖਾਈ[10] ॥ ੧੩ ॥ ਦੋਹਰਾ ॥ ਮਰਦਾਨਾ ਬਿਗਸਨੋ ਸੁਨਤਿ ਬੈਠਿ ਰਹੇ ਤਿਹ ਠੌਰ। ਇਸ ਪ੍ਰਕਾਰ ਬੀਤਨੋ ਦਿਵਸ ਕਹਿਤੋ ਜਗ ਸਿਰਮੌਰ ॥ ੧੪॥ ਸ੍ਵੈਯਾ ॥ ਰੈਨ ਭਈ ਪੁਨ ਆਨਿ ਜਬੈ ਤਿਹ ਥਾਨ ਬਿਖੇ ਗੁਰ ਕੀਨੋ ਹੈ ਡੇਰਾ। ਦੰਭ ਦਹੇ ਜਿਹ ਸੋਇ ਰਹੇ[11] ਤਿਹ[12] ਧੌਲ[13] ਦਿਸ਼ਾ[14] ਕਿਯੇ ਪਾਵਨ[15] ਪੈਰਾ[16]। ਜਾਮਨੀ[17] ਜਾਮ[18] ਰਹੀ ਜਬਹੀ ਇਕ ਜੀਵਣ‡ ਨਾਮ ਮੁੱਲਾਂ ਤਿਨ ਹੇਰਾ। ਫੇਰਨ ਕੋ ਬਢਨੀ[19] ਤਹਿ

[1]ਦੇਖੇ। [2]ਸ਼ਿਵਜੀ। [3]ਇਸ਼ਨਾਨ। [4]ਬਾਤਾਂ। [5]ਦੇਖਣ ਨਾਲ। [6]ਜਿਸ ਨੇ ਪਖੰਡ ਨਾਸ਼ ਕੀਤੇ ਓਹ ਸੋਂ ਰਹੇ। [7]ਉਸ। [8]ਮਹਿਲ (ਕਾਬੇ) ਦੀ। [9]ਤਰਫ। [10]ਕਰਕੇ ਪਵਿੱਤ੍ਰ। [11]ਚਰਣ। [12]ਰਾਤ। [13]ਪਹਿਰ। [14]ਝਾੜੂ।

*ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਬੁਤ ਪ੍ਰਸਤੀ ਦੇ ਵਿਰੁੱਧ ਹੈ, ਯਥਾ 'ਪਾਥਰੁ ਲੇ ਪੂਜਹਿ ਮੂਰਖ ਗਵਾਰ'। ਕਦੀ ਬੀ ਬੁਤ ਪ੍ਰਸਤ ਨਹੀਂ। ਹੋ ਸਕਦਾ ਹੈ ਕਿ ਇਹ ਵਾਰਤਾ ਆਖੇਪਕ ਹੋਵੇ ਯਾ ਸੁਣਕੇ ਹੀ ਲਿਖੀ ਗਈ ਹੋਵੇ।

†ਪਾਣੀ ਦਾ ਬਾਹਰ ਆਉਣਾ ਤਦੋਂ ਭਾਵੇਂ ਹੋਵੇ, ਜਦੋਂ ਸੰਗਿ ਅਸਵਦ ਅੰਦਰ ਧਰਿਆ ਸੀ, ਹੁਣ ਸੰਗਿ ਅਸਵਦ ਦੀਵਾਰ ਵਿੱਚ ਗੜਿਆ ਹੈ ਤੇ ਪਾਣੀ ਨਾਲ ਮੱਜਨ ਦਾ ਰਿਵਾਜ ਬੀ ਨਹੀਂ। ਇਸੇ ਤਰ੍ਹਾਂ ਅੱਖਾਂ ਬੰਨ੍ਹਕੇ ਅੰਦਰ ਜਾਣਾ ਕਦੇ ਹੋਸੀ ਪਰ ਹੁਣ ਇਹ ਰਿਵਾਜ ਨਹੀਂ ਹੈ।

‡ਮਲੂਮ ਹੁੰਦਾ ਹੈ ਕਿ ਜੀਵਣ ਹਿੰਦੀ ਮੁਸਲਮਾਨ ਸੀ ਜਿਸ ਤਰ੍ਹਾਂ ਹਿੰਦ ਦੇ ਕਈ ਹਿੰਦੂ ਆਪਣੇ ਨਿਸ਼ਚੇ ਅਨੁਸਾਰ ਕਲਜੁਗ ਅਰਥ ਹਰਦਵਾਰ, ਬਨਾਰਸ, ਪ੍ਰਯਾਗ ਤੇ ਮਥਰਾ ਅਦਿਕ ਅਸਥਾਨਾਂ ਤੇ ਜ਼ਿੰਦਗੀ ਦੇ ਦਿਨ ਕੱਟਣ ਲਈ ਜਾ ਬੈਠਦੇ ਹਨ ਇਸ ਤਰ੍ਹਾਂ ਜੀਵਣ ਨੇ ਆਪਣੇ ਨਿਸ਼ਚੇ ਅਨੁਸਾਰ ਮੱਕੇ ਜਾ ਨਿਵਾਸ ਕੀਤਾ ਸੀ ਤੇ ਉਥੇ ਝਾੜੂ ਦੀ ਸੇਵਾ ਕਰਦਾ ਸੀ। ਰੁਕਨਲ ਯਾ ਰੁਕਨਦੀਨ ਲਈ ਦੇਖੋ ਟੂਕ* ਇਸੇ ਪੁਰਬਾਰਧ ਦੇ ਅਧਜ਼ਾਯ ੫੯ ਅੰਕ ੩੬ ਦੀ ਸਫਾ ੬੩੬। ਜਦ ਸ਼੍ਰੀ ਗੁਰੂ ਨਾਨਕ ਦੇਵ

ਬਾਕੀ ਟੂਕ ਦੇਖੋ ਅਗਲੇ ਪੰਨੇ ਦੀ ਹੇਠ।

ਆਵਤਿ ਕ੍ਰੋਧ ਕਰਾ ਬਹੁ ਬੈਨ ਕਠੋਰਾ*॥੧੫॥ ਦੋਹਰਾ॥ਲਾਤਪ੍ਰਹਾਰੀ[1] ਪ੍ਰਭੂ ਕੋ ਜੀਵਣ ਅਤਿ ਮਤਿਹੀਨ[2]। ਬਹੁ ਬੋਲਤਿ ਦੁਰਬਚਨ ਕੋ ਔਰ ਨਰਨ ਸਮ ਚੀਨ[3] ॥੧੬॥ ਕਬਿੱਤ ॥ 'ਕਿਤਹੂੰ ਤੇ ਆਏ,ਕੋ ਹੈ,ਮਤ ਅਨਜਾਨ ਤੇਰੀ ? ਮੰਦਰ ਰਸੂਲ ਦਿਸ਼ ਚਰਨ ਪਸਾਰੇ ਹੈਂ[4]। ਕੌਨ ਹੈ ਇਮਾਨ ਤੇਰੋ, ਹਿੰਦੂ ਕੈ ਤੁਰਕ ਟੇਰੋ[5] ? ਉਠਿ ਕੇ ਨਿਕਸ, ਦਿਨ ਤੋਹਿ ਦੁਖਵਾਰੇ ਹੈਂ। ਐਸੇ ਥਾਨ ਕੌਨ ਕਾਜ ਆਯੋ ਤੈਂ ਨਿਲਾਜ ਦੌਰਿ[6] ? ਜਾਨੀ ਨ ਸਿਫਤ ਜੋ ਮੁਹੰਮਦ ਬਿਸਾਰੇ ਹੈ'।ਸ਼ੂਨ ਸੁਨਿ ਬੈਨ ਗੁਨ ਐਨ ਗਤਿਦੈਨ ਬੋਲੇ[7]ਚਲਤਿ ਚਲਤਿ ਮਗ, ਪਗ ਹਮ ਹਾਰੇ ਹੈਂ॥੧੭॥ਕਬਿੱਤ॥ਚਲੇ ਪੰਥ,ਭਯੋ ਸ਼ਮ,ਥਾਕ ਭਏ ਬਿਹਬਲ[8] ਕੋਊ ਸੁਧ ਰਹੀ ਨਹਿੰ, ਪੈਰ ਕਿਤ ਕੀਜੀਏ। ਭਯੋ ਅਨਜਾਨ ਦੋਸ਼, ਯਾਂ ਤੇ ਕੀਜੈ ਥੋਰੋ ਰੋਸ, ਐਸੋ ਅਬ ਕੀਜੈ ਮਮ ਚਰਨ ਗਹੀ-ਜੀਏ। ਉਠਿਨੇ ਕੋ ਜੋਰ ਨਾਂਹਿ, ਯਾਂ ਤੇ ਕਹੋਂ ਤੁਝ ਪਾਹਿ, ਐਂਚੋ[9] ਨਿਜ ਹਾਥ ਸੰਗ ਔਰੇ ਦਿਸ਼ ਕੀਜੀਏ। ਆਏ ਪਰਦੇਸ਼ੀ, ਨਹਿੰ ਜਾਨੈਂ ਹਮ ਬਾਤ ਐਸੀ,ਜੈਸੀ ਭਾਵੈ ਤੈਸੀ ਕਰਿ ਚਿੱਤ ਮੈਂ ਨ ਖੀਝੀਏ ॥੧੮॥ ਦੋਹਰਾ ॥ ਜਿਤ ਦਿਸ਼ ਨਹੀਂ ਖੁਦਾਇ ਘਰ, ਤੈਂ ਜਾਨਜੋ ਮਨ ਮਾਂਹਿ। ਕਰਹੁ ਮੁਲਾਨੇ ਤਿਤ ਦਿਸ਼ਾ ਬਰਜਤਿ ਤੁਝ ਕੋ ਨਾਂਹਿ' ॥੧੯॥ ਕਬਿੱਤ ॥ ਮੁੱਲਾਂ ਰਿਸ ਕੀਨੀ ਗਹਿ ਲੀਨੋ ਹੈ ਚਰਨ ਗੁਰ ਬਲ ਸੋਂ ਘਸੀਟ ਔਰ ਦਿਸ਼ਾ ਭਰਮਾਏ[10] ਹੈਂ। ਕਾਬਾ

[1]ਮਾਰੀ। [2]ਮੂਰਖ ਨੇ। [3]ਜਾਣਕੇ। [4](ਕਿਉਂ) ਫੈਲਾਏ ਹਨ। [5]ਬੋਲੋ। [6]ਭੱਜ ਜਾਹ। [7]ਬਿਆਕੁਲ। [8]ਖਿੱਚੋ। [9]ਫਿਰਾਏ। *ਪਾ:--ਕੋ ਟੇਰਾ।

[ਪਿਛਲੇ ਪੰਨੇ ਦੀ ਬਕੀ ਟੁਕ]

ਜੀ ਮੱਕੇ ਗਏ ਤਦੋਂ ਜੀਵਣ ਅਜ਼ਮਤ ਵੇਖਕੇ ਕੰਬਿਆ, ਆਲਮ ਸੱਦੇ, ਅਰਬ ਦੇ ਮੁਸਲਮਾਨਾਂ ਦੇ ਨਿਰੁੱਤਰ ਹੋਣ ਤੇ ਇਨ੍ਹਾਂ ਦੋਹਾਂ (ਜੀਵਨ ਤੇ ਰੁਕਨਲ) ਨੇ ਹਿੰਦੀ ਹੋਣ ਕਰਕੇ ਤੇ ਹਿੰਦੂ ਧਰਮ ਦੇ ਜਾਣੂ ਹੋਣ ਕਰਕੇ ਗੁਰੂ ਜੀ ਨਾਲ ਚਰਚਾ ਕੀਤੀ, ਪੁੱਤ੍ਰ ਮੱਕੇ ਵਿੱਚ ਹੋਈ ਗੋਸ਼ਟ ਦੱਸਦੀ ਹੈ ਕਿ ਇਹ ਦੋਨੋਂ ਵੀ ਨਿਰੁੱਤਰ ਹੋ ਗਏ। ਇਨ੍ਹਾਂ ਦੇ ਨਿਰੁੱਤਰ ਹੋਣ ਸਮੇਂ ਪੀਰ ਬਹਾਉੱਦੀਨ, ਗ਼ਉਸ ਕੁਤਬੁਦੀਨ, ਜਲਾਲਦੀਨ, ਕਮਾਲਦੀਨ ਤੇ ਸ਼ਾਹਸਰਫ, ਲਾਲ-ਜਤੀ ਆਦਿਕ ਮੁਸਲਮਾਨ ਫਕੀਰ ਜੋ ਆਪਣੇ ਜ਼ੁਹਦ ਤੇ ਤਕਵੇ ਦੇ ਕਾਰਨ ਹਿੰਦ ਦੇ ਮੁਸਲਮਾਨਾਂ ਵਿੱਚ ਪੂਜਨੀਕ ਮੰਨੇ ਜਾਂਦੇ ਸਨ, ਪਾਸ ਬੈਠੇ ਬੋਲ ਉਠੇ ਤੇ ਉਹਨਾਂ ਵੀ ਹਿੰਦੂ ਮਤ ਪਰ ਸ਼ੰਕਾ ਕੀਤੀਆਂ, ਪਰੰਤੂ ਗੁਰੂ ਜੀ ਦਾ ਮਤ ਹਿੰਦੂ ਤੇ ਮੁਸਲਮਾਨਾਂ ਦੋਹਾਂ ਤੋਂ ਅੱਡਰਾ ਸੀ, ਇਸ ਕਰਕੇ ਇਨ੍ਹਾਂ ਇਮਾਮਾਂ ਦੀਆਂ ਹਿੰਦੂ ਧਰਮ ਬਾਬਤ ਦੱਸੀਆਂ ਗ਼ਲਤੀਆਂ ਕੋਈ ਅਸਰ ਨਾ ਪਾ ਸਕੀਆਂ, ਜਿਸ ਤੋਂ ਇਹਨਾਂ ਨੂੰ ਵੀ ਗੁਰੂ ਜੀ ਦੀ ਗੌਰਵਤਾ ਅੱਗੇ ਸਿਰ ਝੁਕਾਉਣਾ ਪਿਆ।

ਸੰਗ[1] ਚਲਨੋ*, ਨੀਰ ਨੌਕਾ ਜਿਮ[2] ਹਲਨੋ ਤਬ ਭਯੋ ਥਿਰ ਜਾਇ ਜਿਤ ਚਰਨ ਸੁਹਾਏ ਹੈਂ। ਹਟਨੋ ਜਬ ਦੇਖਨੋ, ਜਿਤ ਪਗ ਤਿਤ ਕਾਬਾ ਰਾਖੋ,

[1]ਨਾਲ। [2]ਪਾਣੀ ਵਿੱਚ ਬੇੜੀ ਵਾਂਙ।

*ਕਾਬੇ ਦੇ ਫਿਰਨ ਤੋਂ ਕਈ ਮੁਸਲਮਾਨ ਕਹਿੰਦੇ ਹਨ ਕਿ ਇਹ ਗੱਲ ਕਿਸ ਤਰ੍ਹਾਂ ਹੋ ਸਕਦੀ ਹੈ ਕਿ ਕਾਬਾ ਗੁਰੂ ਜੀ ਦੇ ਚਰਣਾਂ ਨਾਲ ਫਿਰਿਆ ਹੋਵੇ, ਪ੍ਰੰਤੂ ਮੁਸਲਮਾਨਾਂ ਦੀਆਂ ਪ੍ਰਮਾਣੀਕ ਪੁਸਤਕਾਂ ਵਿੱਚ ਅਜੇਹੀਆਂ ਉਦਾਹਰਨਾਂ ਮਿਲਦੀਆਂ ਹਨ ਜਿਨ੍ਹਾਂ ਵਿੱਚ ਕਾਬੇ ਦੇ ਆਪਣੀ ਅਸਲ ਜਗਾ ਤੋਂ ਹਿੱਲਣ ਜੁੱਲਣ ਨੂੰ ਮੰਨਿਆਂ ਹੈ। ਹਜ਼ਰਤ ਇਬਨ ਅਰਬੀ ਆਪਣੀ ਲਿਖਤਿ 'ਫਤੂਹਾਤ ਮਕੀਅ੍' ਵਿਚ ਲਿਖਦੇ ਹਨ ਕਿ ਇਨ੍ਹਾਂ ਨੇ ਕਾਬੇ ਬਾਬਤ ਆਪਣੇ ਦਿਲ ਵਿਚ ਕੁਝ ਅਜੋਗ ਖਯਾਲ ਕੀਤੇ, ਜਦ ਇਹ ਕਾਬੇ ਦੀ ਪ੍ਰਦੱਖਣਾ ਕਰਨ ਲਗੇ ਤਦ ਇਨ੍ਹਾਂ ਨੇ ਤੱਕਿਆ ਕਿ ਕਾਬਾ ਆਪਣੀਆਂ ਨੀਹਾਂ ਸਮੇਤ ਆਪਣੀ ਜਗਾ ਤੋਂ ਉੱਠ ਅਕਾਸ਼ ਵਲ ਟੁਰ ਪਿਆ ਹੈ, ਤੇ ਕਾਬੇ ਨੇ ਨਿਸ਼ਚਾ ਕਰ ਲਿਆ ਹੈ ਕਿ ਮੇਰੇ ਤੇ ਡਿਗਕੇ ਮੈਨੂੰ ਮਾਰ ਦੇਵੇ। ਕਾਬੇ ਨੇ ਮੈਨੂੰ ਐਥੋਂ ਤਕ ਕਿਹਾ ਕਿ 'ਅੱਗੇ ਆ ਮੈਂ ਤੈਨੂੰ ਦੱਸਾਂ ਕਿ ਤੇਰੇ ਨਾਲ ਕੀ ਸਲੂਕ ਕਰਦਾ ਹਾਂ'। ਮੈਂ ਡਰਕੇ ਕਾਬੇ ਦੀ ਉਸਤਤੀ ਕੀਤੀ, ਜਿਸ ਤੋਂ ਉਹ ਮੁੜਕੇ ਫਿਰ ਆਪਣੀ ਅਸਲੀ ਜਗਾ ਤੇ ਆ ਗਿਆ। [ਵੇਖੋ ਇਸਰਾਰਿ ਸ਼ਰੀਅਤ ਦੂਜਾ ਹਿੱਸਾ ਪੰਨਾਂ ੭੪] ਇਸੇ ਤਰ੍ਹਾਂ ਨਾਲ ਇਕ ਹੋਰ ਰਵਾਇਤ ਹੈ ਕਿ ਰਾਇਬਾਂ (ਰਾਬੀਆ) ਜਦ ਦੂਜੀ ਵੇਰ ਹੱਜ ਕਰਨ ਗਈ ਤਦ ਜੰਗਲ ਵਿੱਚ ਕਾਬੇ ਨੂੰ ਆਪਣੇ ਸ੍ਵਾਗਤ ਲਈ ਆਉਂਦਾ ਵੇਖਿਆ ਤੇ ਕਿਹਾ ਕਿ 'ਮੈਂ ਤਾਂ ਖੁਦਾ ਨੂੰ ਚਾਹੁੰਦੀ ਹਾਂ, ਖੁਦਾ ਦੇ ਘਰ ਨੂੰ ਕੀ ਕਰਨਾ ਹੈ, ਜੇਹੜਾ ਮੇਰੇ ਵਲ ਇਕ ਗਿੱਠ ਟੁਰਕੇ ਆਵੇਗਾ ਮੈਂ ਓਹਦੇ ਵਲ ਇਕ ਗਜ਼ ਵਧਾਂਗੀ, ਮੈਂ ਕਾਬੇ ਨੂੰ ਕੀ ਕਰਾਂ, ਕਾਬੇ ਦੇ ਜਮਾਲ ਤੋਂ ਕਿਸ ਤਰ੍ਹਾਂ ਖੁਸ਼ ਹੋਵਾਂ'। ਇਸ ਤੋਂ ਅੱਗੇ ਲਿਖਿਆ ਹੈ ਕਿ ਹਜ਼ਰਤ 'ਇਬਰਾਹੀਮ ਅਧੰਮ' ਮੱਕੇ ਗਏ, ਖਾਨਾ ਕਾਬਾ ਨੂੰ ਆਪਣੀ ਥਾਂ ਉਤੇ ਨਾ ਵੇਖਕੇ ਹੈਰਾਨ ਹੋ ਗਏ ਕਿ 'ਹੈਂ! ਇਹ ਕੀ ਘਟਨਾ ਹੋ ਗਈ ਹੈ, ਸ਼ਾਇਦ ਮੇਰੀਆਂ ਅੱਖਾਂ ਵਿੱਚ ਖਲਲ ਆ ਗਿਆ ਹੈ' ਅਕਾਸ਼ ਬਾਣੀ ਹੋਈ 'ਕਿ ਤੇਰੀ ਨਜ਼ਰ ਵਿੱਚ ਫਰਕ ਨਹੀਂ ਪਿਆ, ਕਾਬਾ ਇਕ ਕਮਜ਼ੋਰ ਤੀਵੀਂ ਦੇ ਸ੍ਵਾਗਤ ਲਈ ਗਿਆ ਹੋਇਆ ਹੈ ਜੋ ਇਸ ਪਾਸੇ ਆ ਰਹੀ ਹੈ। [ਤਜ਼ਕਰਾਤੁਲ ਔਲੀਆ ਸਫਾ ੬੨] ਇਹ ਲਿੱਖਤ ਤੇ ਰਵਾਇਤਾਂ ਦੱਸਦੀਆਂ ਹਨ ਕਿ ਕਾਬੇ ਦੇ ਆਪਣੀ ਜਗਾ ਤੋਂ ਹਿੱਲਣ ਜੁੱਲਣ, ਆਪਣੀ ਥਾਂ ਛੱਡ ਜਾਣ ਆਦਿਕ ਤੋਂ ਮੁਸਲਮਾਨ ਇਨਕਾਰ ਨਹੀਂ ਕਰ ਸਕਦੇ। ਗੁਰੂ ਜੀ ਦੇ ਚਰਣਾਂ ਦੇ ਫੇਰਨ ਦੇ ਨਾਲ ਕਾਬੇ ਦੇ ਫਿਰਨ ਦੀ ਗਲ ਨੂੰ ਤਾਂ ਨਾ ਕੇਵਲ ਸਿੱਖ ਤੇ ਹਿੰਦੂ ਬਲਕੇ ਮੁਸਲਮਾਨ ਤਕ ਅੱਖੀਂ ਵੇਖੀ ਗੱਲ ਦੀ ਤਰ੍ਹਾਂ ਮੰਨਦੇ ਹਨ ਜਿਹਾ ਕਿ ਮੌਲਾਨਾ ਅਬਦੁਲਰਹੀਮ ਸਾਹਿਬ 'ਬਿਸਮਿਲ' ਫੀਰੋਜ਼ਪੁਰੀ ਆਪਣੀ ਇਕ ਪੁਸਤਕ ਵਿੱਚ ਗੁਰੂ ਜੀ ਦੇ ਮੱਕੇ ਜਾਣ ਦਾ ਜ਼ਿਕਰ ਕਰਦੇ ਹੋਏ ਗੁਰੂ ਜੀ ਦੀ ਉੱਚਤਾ ਦੱਸਕੇ ਲਿਖਦੇ ਹਨ:—

ਤੂ ਵੋਹ ਕਅ੍ਬਾ ਹੈ ਕਿ ਕਅ੍ਬੇ ਨੇ ਕੀਆ ਤੇਰਾ ਤਵਾਫ
ਜ਼ਾਹਿਰੋ ਬਾਤਨ ਤਿਰਾ ਮਾਨਿੰਦੇ ਆਈਨਾ ਹੈ ਸਾਫ।

ਮੂਢ ਮਤ ਬਿਸਮ, ਨ ਕਛੂ ਜਾਨ ਪਾਏ ਹੈਂ। ਹਾਥ ਬਿਖੈ ਪਾਇ ਜਸੋਂ ਜਸੋਂ ਹੋਤਿ ਸੁ ਭੁਲਾਇਮਾਨ, ਤਸੋਂ ਤਸੋਂ ਧੌਲ[1] ਸੰਗ ਸੁ ਮੁਨਾਰਨ[2] ਭੁਲਾਏ ਹੈ॥੨੦॥ਸ੍ਰੈਯਾ॥ਲੱਜਤਿ ਹੋਇ ਗਯੋ ਤਬ ਜੀਵਨ ਭੇਦ ਕੋ ਜਾਨਤਿ ਹੈ ਨ ਗਵਾਰਾ। ਛੋਰਿ ਦਏ ਪਦ, ਕਾਬਾ ਭਯੋ ਥਿਰ, ਮੰਦਮਤੀ ਕਿਯ ਕ੍ਰੋਧ ਅਪਾਰਾ। ਕੋਊ ਚਲੈ ਨ ਜਬੈ ਬਸ ਤਾਂ ਛਿਨ ਭੂਰ ਕਠੋਰ ਹ੍ਵੈ ਬਚਨ ਉਚਾਰਾ।'ਤੂਰਨ ਬਾਹਿਰ ਕੋ ਨਿਕਸੋ ਰਹਿਬੇ ਹਿਤ[3]ਲਾਉ ਨ ਥੋਰ ਅਵਾਰਾ[4]॥੨੧॥ਦੋਹਰਾ॥ਸਚ ਬਤਾਉ ਤੂੰ ਕੌਨ ਹੈ? ਹਿੰਦਨ ਜੈਸੀ ਰੀਤਿ। ਮੁਸਲਮਾਨ ਕਿਉਂ ਕਰ ਸਕੈ ਜੋ ਐਸੀ ਬਿਪਰੀਤ ॥੨੨ ॥ ਸੁਬਹਿ ਵਖਤ[5] ਕਿਯ ਸੈਨ[6]ਕੋ ਜਾਨਤਿ ਨਹੀਂ ਨਿਵਾਜ।ਕਿਹ ਤੇ ਆਇ ਗਵਾਰ ਤੂੰ ਨਹਿੰ ਇਮਾਨ ਕੀ ਲਾਜ'॥੨੩॥ਉਠਿ ਬੈਠੇ ਸ਼੍ਰੀ ਗੁਰ ਤਬਹਿ ਸੁਮਤੀ ਦੇਨਿ ਬਿਸਾਲਨੀਕੀ ਕਰਨ ਨਿਵਾਜ ਕੋ ਕਹਿੰ ਸ਼ਲੋਕ ਤਹਿੰ ਕਾਲ ॥ ੨੪ ॥

ਪੰਜਿ ਨਿਵਾਜਾ ਵਖਤ ਪੰਜਿ ਪੰਜਿ ਪੰਜਾ ਨਾਉ ॥ ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥ ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥ ਕਰਣੀ ਕਲਮਾ ਆਖਿਕੈ ਤਾ ਮੁਸਲਮਾਣੁ ਸਦਾਇ ॥ ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥ ੩ ॥

ਕਥੱਤ॥ਬੈਨ ਸੁਨਿ ਐਸੇ ਬਸ ਚਲਤਿ ਨ ਕੈਸੇ ਕਛੁ ਮੁੱਲਾਂ ਭਾਖੈ'ਕਾਫਰਾ! ਕਯੋਂ ਕੁਫਰ ਅਲਾਵਈ। ਅੱਲਾ ਨੂੰ ਨ ਜਾਨੈਂ ਨ ਰਸੂਲ ਕੋ ਪਛਾਨੈਂ,ਕੋਊ ਆਵੈ ਅਰਬੰਗ[8]ਅਬ ਤੋਕੋ ਮਾਰਿ ਜਾਵਈ। ਸਾਚੋ ਮਮ ਬਾਕ ਜਾਨਿ ਤੂਰਨ ਪਯਾਨ ਕੀਜੈ ਹਾਜੀ ਬੇਖ ਧਰਜੋ ਹਾਜੀ ਢੰਗ ਨ ਦਿਸਾਵਈ। ਭੇਦ ਸਭਿ ਜਾਨਜੋ ਹਿੰਦੂ ਜਨਮ ਪਛਾਨਜੋ ਤੇਰੋ ਆਯੋ ਕਿਹ ਕਾਜ ਨਹਿੰ ਸਿਦਕ ਕਮਾਵਈ'॥੨੫॥ਸ੍ਰੈਯਾ॥ ਭੋਰ[*] ਭਈ ਇਵ ਤਾਂਹਿਕੋ[10] ਬੋਲਤਿ, ਆਵਤਿ ਭੂ ਪੁਨ ਔਰ ਮੁਲਾਨੇ। ਪਿਖਿ ਧੌਲਰ[11]ਆਨ ਸਥਾਨ ਭਯੋ–ਕਿਹ ਕਾਰਨ ਤੇ?–ਉਰ ਮੈਂ ਬਿਸਮਾਨੇ। ਮਿਲਿ ਬ੍ਰਿੰਦ ਭਏ ਇਕ ਠੌਰ ਜਬੈ ਤਬ ਜੀਵਨ ਜਾਇਕੈ ਬੈਨ ਬਖਾਨੇ। 'ਇਕ ਕਾਫਰ ਰੈਨ ਕੋ ਸੈਨ ਕਿਯੇ ਪਗ ਕਾਬੇ ਦਿਸ਼ਾ ਅਪਨੇ ਠਹਿਰਾਨੇ ॥ ੨੬ ॥ ਸ੍ਰੈਯਾ ॥ ਮੈਂ ਬਹੁ ਬਾਰ ਹਟਾਇ ਰਹਯੋ ਜਬ ਮਾਨੇ ਨ ਬੈਨ ਗਹੇ ਪਗ ਦੋਊ। ਕੀਨ ਘਸੀਟਨ ਜੋਰ ਕੇ ਸੰਗ

[1]ਕਾਬਾ। [2]ਮੁਨਾਰਿਆਂ ਸਮੇਤ।[3]ਰਹਿਣ ਵਾਸਤੇ। [4]ਥੋੜੀ ਢੇਰ। [5]ਸਵੇਰ ਵੇਲੇ। [6]ਸੈਨਤਾ ਕੀਤਾ। [7]ਕਹੇ। [8]ਅਰਬ ਆਦਮੀ। [9]ਸਵੇਰ। [10]ਤਿਸਨੂੰ। [11]ਕਾਬਾ। *ਪਾ–ਭੁਲਸਾਰ।

ਕਰੋ ਦਿਸ਼ ਦੂਸਰੀ ਮੈਂ ਤਬ ਸੋਊ। ਦੇਖਨੋ ਜਬੈ ਫਿਰ ਧੌਲਰ ਕੋ ਤਿਹ ਪੈਰ ਦਿਸ਼ਾ ਕੋ ਸਨੰਮੁਖ[1] ਹੋਊ। ਮੰਤ੍ਰ ਪ੍ਰਬੀਨ, ਕਿ ਜੰਤ੍ਰਨ ਕੀਨ, ਬਿਸਾਲ[2] ਕਲਾ ਮੈਂ[3] ਕਿਧੌਂ ਇਹ ਕੋਊ ॥੨੭॥ ਦੋਹਰਾ ॥ ਤਿਹਕੀ ਸੁਧਿ ਨਹਿੰ ਮੋਹਿ ਕੋ ਚਲਹੁ ਪਿਖਹੁ ਅਬ ਤਾਂਹਿ। ਹਿੰਦੂ ਜਨਮ ਕਿ ਤੁਰਕ ਕੋ ਅਬ ਲਗ ਜਾਨਨੋ ਨਾਂਹਿ' ॥ ੨੮ ॥ ਕਬਿੱਤ ॥ ਸੁਨਿਕੈ ਮੁਸਲਮਾਨ ਮਨ ਬਿਸਮਾਨੇ ਸਭਿ ਕਰੁਨਾ ਨਿਧਾਨ ਕੇ ਸਮੀਪ ਚਲਿ ਆਵਈ॥ ਪੀਰ ਜੋ ਮੁਲਾਨੇ ਕਾਜੀ ਪੱਖ ਮੈਂ ਮਹਾਨੇ ਹੁਤੇ ਦੇਖਿ ਦੇਖਿ ਕਾਬੇ ਓਰ ਰਿਦੇ ਬਿਸਮਾਵਈ। ਬੈਠੇ ਆਨਿ ਚਾਰੋ ਦਿਸ਼ ਬੁਜਰਕ[4] ਬੋਲੇ ਤਬ 'ਹਿੰਦੂ ਕਿ ਤੁਰਕ ਤੁਮ ਰਹੋ ਕਿਹ ਥਾਵਈ ?। ਰੀਤਿ ਨ ਮੁਸਲਮਾਨ ਕਾਬੇ ਦਿਸ਼ ਪੈਰ ਕੀਨੇ' ਸੁਨਨੋ ਗੁਰੂ ਨਾਨਕ ਸ਼ਲੋਕ ਕੋ ਅਲਾਵਈ ॥ ੨੯ ॥

ਸਲੋਕੁ ਮਃ ੧ ॥

ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥ ੧॥

ਦੋਹਰਾ॥ ਰੁਕਨਦੀਨ* ਕਾਜੀ ਹੁਤੋ ਸੁਨਿ ਸੋ ਬੈਨ ਅਲਾਇ। 'ਮਾਨਤਿ ਹੋ ਕੈਧੌਂ ਨਹੀਂ ਪੈਕੰਬਰ ਜਿ ਖੁਦਾਇ?'॥੩੦॥ ਸ੍ਰੈਯਾ॥ ਸ਼੍ਰੀ ਗੁਰੁ ਨਾਨਕ ਬੈਨ ਭਨੇ'ਦਰਬਾਰ ਖੁਦਾਇਕੇ ਕੇਤੇ ਅਗਾਰੀ। ਹਾਥ ਸੋ ਬਾਂਧੇ ਖਰੇਹੈਂ ਪੈਕੰਬਰ, ਕੇਤੇ ਹੈਂ ਪੀਰ ਔ ਸ਼ੇਖ ਸਲਾਰੀ[5] ਕੇਤੇ ਅਹੈਂ ਸਿਕਦਾਰ[6] ਤਹਾਂ,ਤਿਨ ਕੌਨ ਗਿਨੈ,ਗਿਨਤੀ ਤਿਨ[7] ਭਾਰੀ। ਜੇਊ ਹਦੂਰ ਖੁਦਾਇ ਰਹੈਂ, ਤਿਨ ਕੋ[8] ਨ ਸਕੈ ਕਰਿ ਕੋ[9] ਹਟਕਾਰੀ[10]॥੩੧॥ ਦੋਹਰਾ ॥ ਜਿਨਹਿ ਖੁਦਾਇ ਬਿਸਾਰਿਓ ਆਵਹਿੰ ਤਿਨਕੋ ਹੇਤੁ। ਭੁਲੋ ਪੰਥ ਦਿਖਰਾਇਕੈ ਜਾਵਹਿੰ ਅਪਨ ਨਿਕੇਤੁ ॥੩੨॥ਅਬ ਤੁਮ ਰਾਹ ਪਿਕੰਬਰੀ ਭੂਲ ਗਏ ਮਤਿਮੰਦ ! ਪੱਖ ਬਾਦ ਉਰ ਮੈਂ ਧਰਨੋ ਜਾਹੁ ਨਰਕ ਜਮਫੰਦ॥੩੩॥ਅਬ ਦੇਵੋਂ ਸਮਝਾਇ ਮੈਂ ਮਾਰਗ ਭਲੋ ਬਤਾਇ। ਜੋ ਨਹਿ ਮਾਨਹੁ ਤਾਂਹਿਕੋ ਪਰਹੁ ਨਰਕ ਮਹਿੰ ਜਾਇ' ॥ ੩੪ ॥ ਸੁਨਿ ਕਰਿ ਊਚੇ ਬਚਨ ਕੋ ਬੂਝਨ ਲਗੇ ਇਮਾਨ।'ਹਿੰਦੂ ਵਡਾ ਕਿ ਤੁਰਕ ਹੈ ਕਰਿਯੇ ਆਪ ਬਖਾਨ ॥੩੫॥ ਕਲਾ[11] ਦਿਖਾਈ ਵਡੀ ਤੈਂ ਪੂਰਬ ਕਿਨਹੂ

[1]ਸਾਹਮਣੇ । [2]ਬੜਾ । [3]ਕਰਾਮਾਤ ਵਿਚ । [4]ਵਡੇ ਬਜ਼ੁਰਗ । [5]ਆਰੂ । [6]ਸਰਦਾਰ [7]ਉਨਾਂ ਦੀ । [8]ਤਿਨ੍ਹਾਂ ਨੂੰ । [9]ਕੋਈ । [10]ਰੋਕ, ਮਨਾਹੀ । [11]ਕਰਾਮਾਤ ।

*ਦੇਖੋ ਟੂਕ ਅਧਜਾਯ ੫੬ ਦੇ ਛੱਤੀਵੇਂ ਅੰਕ ਦੀ। ਸਫਾ ੬੩੬ ।

ਨ ਕੀਨਿ। ਚਰਨ ਸੰਗ ਕਾਬਾ ਫਿਰਨੋ ਮਹਿਮਾ ਜਾਨੀ ਪੀਨ[1]॥ ੩੬॥ ਕਵਿੱਤ॥ਐਸੇ ਸੁਨਿ ਬੈਨ ਬੋਲੇ ਗੁਰੂ ਗੁਨ ਐਨ ਤਬ[2]ਪੰਚ ਭੱਤ ਸਾਜੇ ਸਭਿ ਦੇਹ ਇਕ ਸਾਰ ਹੀ। ਨੈਨ ਕਾਨ ਨਾਸਕਾ ਬਦਨ[2] ਕੀਨੇ ਏਕ ਹੂੰ ਸੇ ਕ੍ਰਿਯਾਸਮ ਭਈ ਹਾਥ ਪਾਵਕੇ ਮਝਾਰਹੀ।ਦੇਸ਼ਨਿ ਕੇ ਭੇਸ ਕੋ ਪ੍ਰਭਾਵਧਰਿ ਰਿਦੇ ਮਾਂਹਿ, ਪੱਖਬਾਦ ਗਾਢੇ ਹੂੰ ਕੇ ਝਗਰੈਂ[3] ਗਵਾਰ ਹੀ[4]। ਨਾਮ ਲਿਵ-ਲਾਈ ਜਾਹਿੰ, ਅਧਿਕ ਵਡਾਈ ਤਾਂਹਿ, ਜਾਨਿਕੈ ਸਰੂਪ ਨਿਜ ਉਧਰੈ ਸੰਸਾਰਹੀ॥੩੭॥ ਦੋਹਰਾ॥ਭਲੇ ਅਮਲ ਕੀਏਬਿਨਾਜਾਂਹਿ ਨਰਕ ਕੋ ਦੌਇ। ਦੇਹਿ ਰਹੈ ਈਹਾਂ ਪਰੀ ਜਬ ਲੇਖਾ[5] ਤਹਿੰ ਹੋਇ॥ ੩੮॥ ਧਨ, ਕੁਟੰਬ, ਅਰ ਕਰਮ ਜੇ ਤੀਨ ਨਰਨ ਕੇ ਮੀਤ। ਜਬ ਲੌ ਘਟ ਮੈਂ ਪ੍ਰਾਨ ਹੈਂ ਤਬ ਲੌ ਧਨ ਕੀ ਪ੍ਰੀਤਿ॥੩੯॥ ਜਾਰਨੋਂ[6] ਗਾਡਨੋਂ[7] ਤਨ ਨਹੀਂ ਤਬ ਲੌ ਕੁਟੰਬ ਸਨੇਹ।ਬਹੁਰ ਨ ਕੋਊ ਸੰਗ ਹੂੰ ਸਮਝ ਭਲੇ ਉਰ ਲੇਹਿ॥੪੦॥ ਤੀਜੋ ਮਿੱਤਰ ਕਰਮ ਜੋ ਸੰਗੀ ਸਦਹੀ ਜਾਨ।ਜਹਾਂ ਜਾਇ ਫਲ ਦੇਤਿ ਤਹਿੰ ਯੌਂ[8] ਨ ਹੋਇ ਕਬਿ ਹਾਨ[9]॥ ੪੧॥ ਤਾਂਤੇ ਸੰਗ ਸਦੀਵ ਜੇ ਕਰਹੁ ਸੁ ਕਰਮ ਸਪ੍ਰੀਤਿ। ਬਾਦ ਪੱਖ ਤਜਿ ਕੈ ਸਰਬ ਲਖਹੁ ਏਕ ਹਰਿ ਮੀਤ॥੪੨॥ ਕਵਿੱਤ॥ ਭ੍ਰਮ ਜਾਂਕੇ ਤਨ ਨਹੀਂ ਭਯੋ ਨਿਰਮਲ ਮਨ ਦਾਵੇ ਬਾਂਧੈ ਪੱਖ ਹੂੰ ਕੇ ਰਹਿਤ[10]* ਸੰਸਾਰਹੀ। ਹਿੰਦੂ ਕਿ ਤੁਰਕ ਕੌਨ ਜਾਨਤਿ ਸਮਾਨ ਜੌਨ,ਭ੍ਰਮ ਕੋ ਬਿਦਾਰ[11] ਉਰ ਦੇਖੈਂ ਏਕ ਸਾਰ ਹੀ। ਰਾਮ ਸੋ ਰਹੀਮ ਹੈ ਅਲਾਹ ਸੋ ਅਕਾਲ ਰੂਪ, ਜਾਨਿਯੇ ਖੁਦਾਇ ਸੋਊ ਏਕ ਏਕੰਕਾਰ ਹੀ।ਮੂਢ ਨਹੀਂ ਪਾਵੈਂ ਭੇਦ ਬਾਦ ਕੋ ਰਚਾਵੈਂ ਨਿਤ, ਪਾਇਂ ਦੁਖ ਭਾਰੀ ਜਾਇਂ ਨਰਕ ਮਝਾਰ ਹੀ॥ ੪੩॥ ਕਵਿੱਤ॥ ਐਸੇ ਸੁਨਿ ਬੈਨ ਗੁਰੂ ਨਾਨਕ ਕੋ ਨਿਵੇਂ ਸਭਿ, ਐਂਚੇ[12] ਜਸੋਂ ਪਨਚ[13] ਕੋ ਧਨੁਖ ਨਿਵ ਜਾਤਿ ਹੈ। ਭਏ ਮਨ ਦੀਨ ਸੋ ਖੁਦਾਇ ਦੇਹਿ ਚੀਨ, ਪਦ ਬੰਦਨਾ ਕੋ ਕੀਨਿ ਜਬ ਦੇਖੀ ਕਰਾਮਾਤ ਹੈ। ਕਮਲ ਬਦਨ ਬਿਗਸਤਿ ਹਰਖਾਤਿ ਚਿਤ ਮੋਹ ਕੋ ਨਿਕੰਦ[14] ਦੇਖਾ ਭਾਨੁ ਪਰਭਾਤ[15] ਹੈ। ਸੋਵੈਂ ਹਿਤ ਲਾਈ, ਚੇਚਰੀਕ[16] ਜਸੋਂ ਲੁਭਾਈ,ਉਰ ਜਾਨੈ

[1]ਵੱਡੀ, ਭਾਰੀ। [2]ਮੁਖ। [3]ਝਗੜਦੇ ਹਨ। [4]ਮੂਰਖ। [5]ਹਿਸਾਬ। [6]ਸਾੜਿਆ। [7]ਦਬਿਆ। [8]ਜੋਵੇਂ। [9]ਨਾਸ਼। [10]ਦਾਵੇ ਪੱਖ ਤੋਂ ਰਹਿਤ। [11]ਦੂਰ ਕਰਕੇ। [12]ਖਿੱਚਿਆਂ। [13]ਕਮਾਨ ਦਾ ਧਾਗਾ। [14]ਕੱਟਣ ਵਾਲੇ। [15]ਸਵੇਰ ਦਾ ਸੂਰਜ (ਗੁਰੂ ਜੀ ਨੂੰ)। [16]ਭੌਰੇ।

*ਪਾ:—ਰਚਿਤ।

–ਗਤਿਦਾਈ[1] ਏ ਚਰਨ ਜਲਜਾਤ ਹੈਂ[2]–॥੪੪॥ਦੋਹਰਾ ॥ ਬੀਤਨੋ ਕੇਤਿਕ ਕਾਲ ਜਬ ਰਹਿਤੇ ਤਹਾਂ ਸਥਾਨ।ਪੂਰਨ ਕੀਨੋ ਧਯਾਇ ਅਬ ਕਥਾ ਸੁਭਤ੍ਰਾ[3] ਸੁਖਦਾਨ ॥ ੪੫ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਮੱਕੇ ਫਿਰਨ' ਪ੍ਰਸੰਗ ਬਰਨਨੰ ਨਾਮ ਅਸ਼ਟ ਪੰਚਾਸਮੋ ਅਧਜਾਯ ॥ ੫੮ ॥

੫੯. [ਸ਼੍ਰੀ ਗੁਰੂ ਗ੍ਰੰਥ ਮੰਗਲ। ਮਦੀਨਾ, ਸੁਲਤਾਨ ਪੁਰ ਜਾਣਾ]

ਦੋਹਰਾ ॥ ਜਿਸ ਮਹਿੰ ਅੰਮ੍ਰਿਤ ਗ੍ਯਾਨ ਹੈ ਮਾਣਿਕ ਭਗਤਿ ਵਿਰਾਗ।
ਗੁਰੂ* ਗ੍ਰੰਥ ਸਾਹਿਬ ਉਦਧਿ ਬੰਦੌਂ ਕਰਿ ਅਨੁਰਾਗ ॥ ੧ ॥

{ ਮਾਣਿਕ=ਰਤਨ।
ਉਦਧਿ=ਸਮੁੰਦਰ, ਸਾਗਰ [ਸੰਸ:, ਉਦਧਿ]
ਅਨੁਰਾਗ=ਪ੍ਰੇਮ। }

ਅਰਥ--(ਸ਼੍ਰੀ) ਗੁਰੂ ਗ੍ਰੰਥ ਸਾਹਿਬ (ਰੂਪੀ) ਸਮੁੰਦਰ (ਨੂੰ, ਕਿ) ਜਿਸ ਵਿੱਚ ਗ੍ਯਾਨ (ਰੂਪੀ) ਅੰਮ੍ਰਿਤ ਹੈ (ਅਤੇ) ਭਗਤੀ (ਤੇ) ਵੈਰਾਗ (ਰੂਪੀ) ਰਤਨ (ਹਨ, ਮੈਂ) ਪ੍ਰੇਮ ਨਾਲ ਨਮਸਕਾਰ ਕਰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ ॥ ਸ਼੍ਰੀ ਅੰਗਦ ਜੀ ਸੁਨਹੁ ਪੁਨ ਕੇਤਿਕ ਦਿਵਸ ਬਿਤਾਇ। ਮਰਦਾਨੇ ਕੋ ਬਚ ਕਹੇ ਅਸਬਿਧਿ ਸ਼੍ਰੀ ਗਤਿਦਾਇ ॥ ੨ ॥ ਸ੍ਰੈਯਾ॥'ਚਲਿਬੇ ਜਿਤਚਾਹਿ ਚਲੋ ਤਿਤਕੋ'ਸੁਨਿ ਬੋਲਤਿ ਭਾ ਗੁਰੁ ਸੋਂ ਮਰਦਾਨਾ। 'ਜਿਹ ਥਾਨ ਮੈਂ ਗੌਰ ਮੁਹੰਮਦ ਹੈ ਦਿਖਰਾਵਹੁ ਮੋਹਿ ਕੋ ਸੋਊ ਮਕਾਨਾ।ਇਹ ਕਾਬੇ ਕੋ ਪਾਜ ਤੋਂ ਦੇਖਿ ਲਯੋ ਅਬ ਤਾਂਹਿ ਬਿਲੋਕਨ ਚਾਹਿ ਮਹਾਨਾ।ਇਸ ਦੇਸ਼ ਅਏ ਅਬ ਦੇਖਿ ਚਲੇਂ,ਤੁਮ ਕਾਮਨਾ ਪੂਰਨ ਹੋ ਗੁਨਖਾਨਾ[6] !' ॥ ੩ ॥ ਸ੍ਰੈਯਾ ॥ ਗੁਰ ਬੈਨ ਭਨੇ 'ਦਿਨ ਦ੍ਵਾਦਸ਼ ਗੈਲ[4] ਹੈ† ਗੌਰ ਮੁਹੰਮਦ ਜੁਊ ਮਕਾਨਾ'।ਸੁਨਿ ਯੌਂ ਹਰਖਾਇ ਉਠਾਮਨ ਮੈਂ ਗੁਰ ਸੰਗ ਤਬੈ ਇਵ ਬੈਨ ਬਖਾਨਾ। 'ਚਲਿ ਤੂਰਨ ਜਾਇ ਪਹੁਚ ਹੈਂ ਤਾਂਹਿ,ਸਮੀਪ ਅਹੈ ਨਹਿੰ ਦੂਰ ਸਥਾਨਾ'। ਬਿਗਸੇ ਬਦਨਾਂਬੁਜ ਤੇ[5] ਤਬ ਹੀ ਪੁਨ ਬਾਕ ਕਹੇ ਤਿਹ ਸੋਂ ਗਤਿਦਾਨਾ[7] ॥ ੪ ॥ ਸ੍ਰੈਯਾ ॥ 'ਦ੍ਵਾਦਸ਼ ਬਾਸੁਰ ਮਾਰਗ ਦੂਰ ਹੈ ਤੁੰ ਉਚਰੈਂ–ਹਮਰੇ ਢਿਗ[8] ਸੋਊ–'। 'ਹੇ ਪ੍ਰਭੁ ਕੇਤੇ ਹਜ਼ਾਰ ਅਏ ਛਿਨ ਮਾਂਹਿ ਅਵਾਰ[9]ਲਗੀ ਨਹਿ ਕੋਊ।ਦੂਰ ਨ ਜਾਨਤਿ ਹੌਂ ਇਹ ਤੇ ਤਤਕਾਲ ਚਲੈਂ

[1]ਮੁਕਤੀ ਦਾਤੇ ਦੇ। [2]ਏਹ ਚਰਨ ਕਵਲ ਹਨ। [3]ਸ੍ਰੇਸ਼ਟ। [4]ਹੈ ਗੁਣਾਂ ਦੀ ਖਾਣ ਜੀ! [5]ਰਸਤਾ। [6]ਕਮਲ ਵਰਗੇ ਮੁਖ ਤੋਂ। [7]ਮੁਕਤੀ ਦਾਤੇ ਨੇ। [8]ਸਾਡੇ ਨੇੜੇ ਹੀ ਹੈ। [9]ਦੇਰ।

*ਪਾ:–ਸ਼੍ਰੀ। †ਲੱਗ ਪੱਗ ੨੪੦ ਮੀਲ ਦਾ ਪੈਂਡਾ ਹੈ।

ਤੁਮਰੇ ਸੰਗ ਹੋਊ। ਸ਼੍ਰੀ ਕਰਤਾਰ ਧਰਾ ਅਵਤਾਰ ਉਧਾਰਨ ਕੋ ਕਲਿ ਕੋ ਨਰ ਜੋਊ'॥੫॥ਦੋਹਰਾ॥ 'ਮਰਦਾਨੇ ਤੇਰੋ ਕਹਯੋ ਹਮ ਨਹਿੰ ਦੇਤਿ ਹਟਾਇ। ਨਾਮ ਮਦੀਨਾ ਜਾਹਿੰ ਕੋ ਚਲਿ ਤੁਝ ਦੇਹਿੰ ਦਿਖਾਇ'॥੬॥ਕਵਿੱਤ॥ਮੰਦਮੰਦ ਚਲੇ, ਦਿਨ ਦ੍ਵਾਦਸ਼ ਮੈਂ ਗਏ ਤਹਿੰ, ਬੈਸਿਗੇ ਨਿਕਟ ਥਾਨ ਜਾਇ ਸੁਖ-ਦਾਨਿਯਾ। 'ਜਾਨੀਯੇ ਮਦੀਨਾ, ਮਰਦਾਨੇ ! ਅਬ ਦੇਖਿ ਆਉ,ਦੇਖਿਬੇਕੀ ਚਾਹਿ[1] ਜਾਂਕੋ ਰਿਦਾ ਲਲਚਾਨਿਯਾ'। 'ਦੇਹਿੰਗੇ ਹਟਾਇ[2], ਕੈਸੋ ਦੇਖੋਂ ਥਾਨ ਜਾਇ ਪ੍ਰਭੂ!' ਸੁਨਿ ਮੁਸਕਾਨੇ,ਮੁਖ ਬਚਨ ਬਖਾਨਿਯਾ।'ਨੈਨ ਇਹਾਂ ਬਾਂਧੈਂ ਨਹੀਂ,ਤੁਰਕਸਰੂਪ ਤੇਰੋ,ਬਰਜੈ ਨ ਕੋਊ,ਬਿਨ ਸ਼ੰਕਹ੍ਵੈਪਯਾਨਿਯਾ[3]' ॥ ੭ ॥ ਕਵਿੱਤ ॥ 'ਤੁਰਕ ਇਜੇਹੇ ਭਠ ਪਏ, ਹੌਂ[4] ਨ ਸਾਥੀ ਤਿਨ, ਤੁਮਰੇ ਚਰਨ ਕੀ ਸ਼ਰਨ ਗਹਿ ਲੀਨੀ ਹੈ'। ਸ਼੍ਰੀ ਗੁਰੂ ਬਖਾਨੀ 'ਜੋ ਤੈਂ ਐਸੋ ਦਿਢ ਜਾਨੀ ਮਨ ਮੱਕੇ ਕੋ ਪਿਖਨ ਚਾਹਿ ਏਤੀ ਕੈਸੇ ਕੀਨੀ ਹੈ?' । 'ਪੂਜਨ ਨ ਆਯੋ ਹੌਂ ਤੋ, ਦੇਖਨ ਕੋ ਕਾਜ ਮੇਰੋ, ਤੁਰਕ ਤਰੀਫ ਕਰੈਂ, ਜਾਨੀ ਮਤਿ ਹੀਨੀ ਹੈ[5]'। ਐਸੇ ਕਹਿ ਗਯੋ, ਜਾਇ ਦੇਖਤਿ ਸੋ ਭਯੋ ਗੋਰ–ਕੂਰ ਕਰੈਂ ਉਸਤਤਿ–ਰਿਦੇ ਮਾਂਹਿ ਚੀਨੀ ਹੈ ॥ ੮ ॥ ਦੋਹਰਾ ॥ ਬਹੁਰੋ ਸ਼੍ਰੀ ਗੁਰ ਆਪ ਉਠਿ ਪਹਿਰੇ ਪੈਰ ਖਰਾਂਵ[6]।ਚਾਰ ਦਿਵਾਲੀ ਅੰਤਰੇ ਗਏ ਗੋਰ ਜਿਹ ਥਾਂਵ ॥੯॥ਹੁਤੇ ਮੁਲਾਨੇ ਬਹੁਜਹਾਂ ਬੈਸੇ ਕਰਿਹੀਂ ਸੇਵ।ਸ਼੍ਰੀ ਨਾਨਕ ਕੋ ਦੇਖਿ ਕਰਿ ਬੋਲੇ,ਲਖਸੋ ਨ ਭੇਵ॥੧੦॥'ਕੋ ਹੈ ਪੈਰ ਖਰਾਵਤੂੰ ਪਹਿਰ ਸਮੀਪਹਿ ਆਇ। ਮਤਿ ਤੇਰੀ ਅਨਜਾਨ ਹੈ ਜ਼ਾਰਤ[7]ਰੀਤਿ ਨ ਪਾਇ॥੧੧॥ਅਦਬ ਮੁਹੰਮਦ ਕੋ ਨ ਕਿਯ ਏਹੁ ਰਸੂਲ ਮੁਕਾਮ।ਪਾਛੇ ਹਟਿਜੱਯੈ ਅਬੈ';ਸੁਨਿ ਬੋਲੇ ਗੁਨ-ਧਾਮ ॥ ੧੨ ॥

ਸਿਰੀ ਰਾਗੁ ਮਹਲਾ ੧ ਘਰੁ ੨ ॥

ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥ ੧ ॥ ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥ ੧ ॥ ਰਹਾਉ ॥ ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥ ੨ ॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥ ਦਰਿ ਕੂਜ ਕੂਚਾ ਕਰਿ ਗਏ ਅਵਰੇ ਭਿ ਚਲਣ ਹਾਰ ॥ ੩ ॥ ਸੁਲਤਾਨ ਖਾਨ ਮਲੂਕ ਉਮਰੇਂ ਗਏ ਕਰਿ ਕਰਿ ਕੂਚ ॥ ਘੜੀ ਮੁਹਤਿ ਕਿ ਚਲਨਾ ਦਿਲ ਸਮਝੁ ਤੂੰ ਭਿ ਪਹੁਚ

[1]ਇੱਛਾ। [2]ਮੋੜ ਦੇਣਗੇ। [3]ਨਿਸ਼ੰਕ ਚਲਾ ਜਾਹ। [4]ਮੈਂ। [5](ਤੁਰਕਾਂ ਦੀ ਮੈਂ) ਮਤ ਹੀਣ ਜਾਨੀ ਹੈ। [6]ਖੜਾਵਾਂ। [7]ਯਾਤ੍ਰਾ ਦੀ।

॥ ੪ ॥ ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿਥਲਿ ਮਹੀਅਲਿ ਸੋਇ ॥ ੫ ॥ ਅਲਾਹੁ ਅਲਖੁ ਅਗੰਮ ਕਾਦਰੁ ਕਰਣ ਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥ ਮੁਕਾਮੁ ਤਿਸਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥ ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਝੋਇ ॥ ੮ ॥ ੧੭ ॥

ਦੋਹਰਾ ॥ ਸਬਦ ਪਢਨੋ ਸ਼੍ਰੀ ਬਦਨ ਜਬ ਨਿਵੀਂ ਗੌਰ ਪਦਓਰ[1]।ਨਮਸਕਾਰ ਕਰਿ ਪੁਨ ਹਟੀ ਠਹਿਰਾਨੀ ਨਿਜ ਠੌਰ ॥ ੧੩ ॥ ਮੁੱਲਾਂ ਸਰਬ ਬਿਲੋਕਿਕੈ ਬਿਸਮਾਨੇ ਮਨ ਮਾਂਹਿ। ਤਨ ਖੁਦਾਇ ਸਮ ਜਾਨਿਕੈ ਨਿਵੇਂ ਚਰਨ ਚਿਤ ਚਾਹਿ ॥੧੪॥–ਅਧਿਕ ਮੁਹੰਮਦ ਸਭਿਨਿ ਤੇ ਹਮ ਉੱਮਤ ਹੈਂ ਤਾਂਹਿ। ਗੌਰ ਨਿਵੀਂ ਤਿਹ ਅੱਗੂ ਜਹਿੰ, ਹਮ ਕਨੋਂ ਨਿਵੈਂ ਸੁ ਨਾਂਹਿ–॥੧੫॥ ਆਦਰ ਕਰਿ ਬਹੁ ਭਾਂਤਿ ਸੋਂ ਆਸਨ ਊਚ ਬਸਾਇ। ਬੋਲੇ ਦੈ ਕਰ ਬੰਦਿਕੈ 'ਨਿਜ ਉਪਦੇਸ਼ ਬਤਾਇ' ॥੧੬॥ ਸ੍ਰੈਯਾ ॥ ਸ਼੍ਰੀ ਗੁਰੁ ਬੈਨ ਭਨੇ ਸੁਨਿ ਕੈ'ਨਿਜ ਮ੍ਰਿਤੁ ਕੋ ਯਾਦ ਰਖੋ,ਨ ਭੁਲਾਹੀਂ। ਛੋਰਿ ਬਿਕਾਰ, ਤਜੋ ਪਖਬਾਦ ਖੁਦਾਇ ਲਖੋ ਸਭਿ ਖ਼ਲਕਤ ਮਾਂਹੀ। ਨਾਮ ਸਦਾ ਸਿਮਰੋ ਉਰ ਮੈਂ, ਜਿਹ ਤੇ ਜਮ ਦੋਜ਼ਕ ਦੇਖਹੁ ਨਾਂਹੀ। ਲੋਕ ਦਿਖਾਵਨ ਤੇ ਮਨ ਚਾਇ ਕੈ[2] ਸਾਚਕਮਾਇ ਸਭੈ ਸੁਖਪਾਹੀ'॥੧੭॥ ਦੋਹਰਾ॥ ਸੁਨਿ ਕਰਿ ਸਭਿ ਹਰਖਾਇ ਕੈ ਜਾਚੀ ਚਰਨ ਖਰਾਵ। ਹਿਤ ਪੂਜਨ ਕੋ ਤਹਿੰ ਰਖੀ ਹੁਤੀ ਗੌਰ ਜਿਹ ਥਾਂਵ ॥ ੧੮ ॥ ਕੇਤਿਕ ਦਿਵਸ ਬਿਤਾਇ ਤਹਿੰ ਸ਼੍ਰੀ ਨਾਨਕ ਗੁਨਖਾਨ । ਮੱਕੇ ਕੋ ਆਏ ਬਹੁਰ ਬੈਸੇ ਪੂਰਬ ਥਾਂਵ॥ ੧੯ ॥ ਭੱਖਰ ਜੋ ਹਾਜੀ ਮਿਲੈ ਤਿਹ-ਛਿਨ ਪਹੁੰਚੇ ਆਇ । ਬਿਸਮੇ ਦਰਸ ਬਿਲੋਕਿ ਕੈ ਮੁਖ ਤੇ ਬਚਨ ਅਲਾਇ ॥ ੨੦ ॥ 'ਕਬਿ ਕੋ ਇਹ ਹਾਜੀ ਅਯੋ ਹਮ ਛੋਰਨੋ ਪਸ਼ਚਾਤ। ਕੈਸੇ ਪੰਥ ਉਲੰਘਯੋ ਹਿੰਦੁ ਜਨਮ ਬਖਜਾਤ[3]' ॥ ੨੧ ॥ ਹੁਤੇ ਸੁ ਬੈਠੇ ਨਰ ਤਹਾਂ ਸੋ ਬੋਲੇ ਤਿਨ ਸਾਥ। 'ਏਕ ਬਰਖ ਬੀਤਨੋ ਇਹਾਂ ਕਲਾ-ਵਾਨ ਜਗਨਾਥ ॥ ੨੨ ॥ ਚਰਨ ਸੰਗ ਕਾਬਾ ਫਿਰਨੋ ਤੁਰਕ ਨਿਵੈਂ ਸਭਿ ਦੇਖਿ। ਅਹੈ ਸਰੀਰ ਖੁਦਾਇਕੋ ਜਗ ਉਧਾਰਿ ਹਿਤ ਬੇਖ[4]' ॥ ੨੩॥ ਤਿਨ ਸੁਨਿ ਮਨ ਮਹਿਮਾਂ ਲਖੀ ਕਲਾ ਪਿਖਨ[5] ਭਾ ਚਾਵ।'ਅਹੈ ਸਰੀਰ ਖੁਦਾਇ ਕੋ ਜਲ ਇਹਠਾਂ ਮੰਗਵਾਵ' ॥ ੨੪ ॥ ਤਿਹ ਛਿਨ ਆਸਾ[6] ਢਿਗ ਹੁਤੋ ਲੇ

[1] ਚਰਨਾਂ ਵੱਲ। [2] ਚਿਨਾਕੈ। [3] ਪਰਾਟ। [4] ਭੇਖ (ਧਾਰਿਆ ਹੈ)। [5] ਦੇਖਣ ਦਾ। [6] ਸੋਟਾ।

ਸ਼੍ਰੀ ਗੁਰ ਨਿਜ ਹਾਥ। ਕਾਬੇ ਕੇਰਿ ਦਿਵਾਰ ਮੈਂ ਹਨਯੋ ਜੋਰਕੇ ਸਾਥ॥੨੫॥ ਛੁਟੀ ਬੁੰਬ[1] ਤਬ ਨੀਰ ਕੀ ਉਜੁ ਸਰਥ ਨੈ ਕੀਨ। ਚਰਨ ਬੰਦਨਾਂ ਕੋ ਕਰਤਿ ਜਾਨੀ ਅਜ਼ਮਤ ਪੀਨ[2] ॥ ੨੬॥ ਬੂਝਤਿ ਭੇ 'ਕਿਹ ਥਾਨ ਤੇ ਏਤੋ ਨਿਕਸਯੋ ਨੀਰ?। ਹਮੈ ਬਤਾਵਹੁ ਭੇਦ ਸੰਭਿ ਤੁਮਹੋ ਗੁਨੀ ਗਹੀਰ'॥੨੭॥ ਸ਼੍ਰੀ ਗੁਰ ਬੋਲੇ ਕਲਾਨਿਧਿ[3] 'ਇਹ ਸ਼ਿਵਲਿੰਗ ਸਥਾਨ। ਯਾ ਮਹਿੰ ਬਰਕਤ ਵਡੀ ਹੈ ਚਹਿਤ ਜੁ ਦੇਤਿ ਸੁ ਦਾਨ* ॥ ੨੮॥ ਆਨਹਿ[4] ਆਬ[5] ਫਰੇਸ਼ਤੇ ਗ਼ੁਸਲ[6] ਕਰਾਵਹਿੰ ਲਿੰਗ। ਸੋਊ ਨਿਕਸਯੋ ਵਹਿਰ ਕੋ ਉਜੁ ਕਿਯੋ ਜਿਹ ਸੰਗ॥ ੨੯॥ ਭਾ ਪੈਕੰਬਰ ਤੁਮਾਰ ਜੋ ਨਾਮ ਮੁਹੰਮਦ ਜਾਂਹਿ। ਜਿਹ ਕੀ ਤੁਮ ਉੱਮਤ ਸਭੈ ਇਹਠਾਂ ਤਪ ਕਿਯ ਤਾਂਹਿ॥ ੩੦ ॥ ਬੁਜਰਕ ਕੋ ਇਸਥਾਨ ਲਖਿ ਜੋਂ ਕੋ ਕੀਨ ਅਹਾਰ। ਕੀਨ ਬੰਦਗੀ ਅਲਹ ਕੀ

[1]ਧਾਰਾ। [2]ਭਾਰੀ। [3]ਤਾਕਤਾਂ ਦੀ ਨਿਧੀ। [4]ਲਿਆਂਵਦੇ ਹਨ। [5]ਪਾਣੀ। [6]ਇਸ਼ਨਾਨ।

*ਇਹ ਗਲ ਨਾ ਭਾਈ ਗੁਰਦਾਸ ਜੀ ਨੇ ਲਿਖੀ ਹੈ ਨਾ ਪੁਰਾਤਣ ਜਨਮ ਸਾਖੀ ਵਾਲੇ ਨੇ। 'ਮੱਕਾ ਸ਼ਿਵਾਂ ਦਾ ਥਾਉਂ ਹੈ, ਤੇ ਗੁੱਝੇ ਪਾਣੀ ਨਾਲ ਦੇਵਤੇ ਉਸ ਨੂੰ ਨੁਲ੍ਹਾਉਂਦੇ ਹਨ', ਇਹ ਹਿੰਦੂਆਂ ਵਿਚ ਇਕ ਆਮ ਪ੍ਰਸਿੱਧ ਕਹਾਵਤ ਹੈ, ਉਹੋ ਗਲ ਜਨਮ ਸਾਖੀ, ਜੋ ਬਾਲੇ ਵਾਲੀ ਕਹੀਦੀ ਹੈ, ਵਿਚ ਲਿਖੀ ਹੈ, ਉਹੋ ਗਲ ਏਥੇ ਕਵਿਤਾ ਵਿਚ ਕਵੀ ਜੀ ਨੇ ਲਿਖ ਦਿੱਤੀ ਹੈ। ਕਦੇ ਕਾਬੇ ਵਿਚ ੩੬੦ ਬੁਤ ਹੁੰਦੇ ਸਨ। ਇਕ ਪੱਥਰ ਜਿਸਨੂੰ ਸੰਗਿ ਅਸਵਦ ਕਹਿੰਦੇ ਹਨ, ਅੰਡਾਕਾਰ ਸ਼ਕਲ ਦਾ ਦੱਸੀਦਾ ਹੈ ਤੇ ਕਹਿੰਦੇ ਹਨ ਕਿ ਇਬਰਾਹੀਮ ਨੇ ਇਹ ਅਨਘੜਿਆ ਪੱਥਰ ਆਪ ਧਰਿਆ ਸੀ। ਇਸੇ ਨੂੰ ਹਿੰਦੂ ਅਪਨਾ ਜਯੋਤਿ ਲਿੰਗ ਦੱਸਦੇ ਹਨ ਜੋ ਹੁਣ ਤਕ ਹੈ। ਪਰ ਕਿਸੇ ਹੀ ਪੱਥਰ ਦੀ ਮਹਿਮਾ ਤੇ ਫਰਿਸ਼ਤਿਆਂ ਦੀ ਰਾਖੀ ਗੁਰੂ ਨਾਨਕ ਜੀ ਦੀ ਸਿਖਿਆ ਦੇ ਵਿਰੁੱਧ ਹੈ; ਇਸ ਲਈ ਏਹ ਵਾਕ ਗੁਰੂ ਜੀ ਦੇ ਨਹੀਂ, ਪਰ ਹਿੰਦਾਲੀਏ ਜਨਮ ਸਾਖੀ ਵਾਲੇ ਦੇ ਅਪਣੇ ਹਨ, ਤੇ ਮੰਨਣੇ ਯੋਗ ਨਹੀਂ ਹਨ। ਫਰਿਸ਼ਤਿਆਂ ਦੇ ਸੰਗਿ ਅਸਵਦ ਯਾ ਜਯੋਤੀ ਲਿੰਗ ਨੂੰ ਧੋਣ ਦੀ ਕਹਾਵਤ ਵਿਚ ਜਨਮ ਸਾਖੀ ਵਾਲੇ ਦੀ ਮਸਖਰੀ ਨਾ ਹੋਵੇ ਕਿ ਬੜੇ ਬੜੇ ਬੁਤਸ਼ਿਕਨ ਮੋਮਨ ਮੁਸਲਮਾਨ ਇਸ ਨੂੰ ਚੁੰਮਦੇ ਹਨ, ਆਪ ਹਜ਼ਰਤ ਤੇ ਖਲੀਫਾ ਉਮਰ ਨੇ ਇਸ ਨੂੰ ਚੁੰਮਿਆ। ਇਹ ਚੁੰਮਣਾ ਮਾਨੋਂ ਸ਼ਿਵਲਿੰਗ ਦਾ ਇਸ਼ਨਾਨ ਕਰਾਉਣਾ ਹੈ ਤੇ ਬੁਤਸ਼ਿਕਨਾਂ ਦੇ ਕੇਂਦਰੀ ਮੰਦਰਾਂ ਵਿਚ ਇਹ ਬੁਤ ਪ੍ਰਸਤੀ ਦਾ ਨੁਕਤਾ ਗੱਡਿਆ ਪਿਆ ਹੈ, ਉਸੇ ਮਖੌਲ ਨੂੰ ਕਵਿ ਜੀ ਨੇ ਮਖੌਲ ਕਰਕੇ ਦੁਹਰਾਯਾ ਹੋਵੇ ਇਸ ਪਰ ਆਮ ਮੁਸਲਮਾਨ ਦੀ ਐਹੋ ਜਹੀਆਂ ਫਬਤੀਆਂ ਕਹਿੰਦੇ ਹਨ:—

ਹਜਰ ਮੇਂ ਸੰਗਿ ਅਸਵਦ ਬੁਤਕਦੇ ਮੇਂ ਸੰਗਿ ਮਰਮਰ ਹੈ, ਹੈ ਪਾਲਾ ਪੱਥਰੋਂ ਸ਼ੈ ਹੀ ਪੜਾ ਸ਼ੈਖੇ ਬ੍ਰਹਮਨ ਕਾ ਸ਼ੈਕਤ ਮੇਰਠੀ]। ਖੁਦਾ ਕੇ ਵਾਸਤੇ ਕਾਬੇ ਸੇ ਪਰਦਾ ਨਾ ਉਠਾ ਜ਼ਾਹਿਦ, ਕਹੀਂ ਯਾਂ ਸੇ ਭੀ ਵੁਹ ਕਾਫਰ ਸਨਮ ਹੀ ਨਾ ਨਿਕਲ ਆਏ। ਪਰ ਹਰ ਹਾਲ ਅੰਕ ੨੭ ਤੋਂ ੩੨ ਤਕ ਨੂੰ ਗੁਰੂ ਉਚਾਰਿਤ ਨਹੀਂ ਸਮਝਣਾ ਚਾਹੀਦਾ।

ਚਿਰੰਕਾਲ ਤਪ ਧਾਰਿ ॥ ੩੧ ॥ ਪਾਇ ਫਰਿਸ਼ਤੇ ਕੋ ਦਰਸ ਸ਼ਕਤਿਵਾਨ ਹ੍ਵੈ ਸੋਇ। ਪੂਰਨ ਪੈਕੰਬਰ ਭਯੋ ਜਗ ਮਹਿੰ ਪਰਗਟ ਹੋਇ' ॥ ੩੨ ॥ ਸੁਨਿ ਕਰਿ ਸਭਿ ਹੀ ਸ਼ੂਨ ਮੈਂ 'ਧੰਨ ਧੰਨ' ਮੁਖ ਭਾਖਿ। ਚਰਚਾ ਕੀਨੀ ਅਧਿਕ ਹੀ ਹਿਯੇ ਭਾਉ ਕੋ ਰਾਖਿ ॥ ੩੩ ॥ ਗ੍ਰੰਥ ਬਢਨ ਤੇ ਨਹਿੰ ਕਹੀ ਕੀਨੀ ਕਥਾ ਸਮਾਸ[1]। ਜਪਹਿੰ ਨਾਮ, ਪੂਜਹਿੰ ਚਰਨ, ਭਏ ਤੁਰਕ ਸਭਿ ਦਾਸ ॥ ੩੪ ॥ ਸਭਿ ਕਾਜ਼ੀ ਅਤਿ ਦੀਨ ਹ੍ਵੈ ਕਹੈਂ ਬੈਨ ਸਿਰ ਨਾਇ। 'ਦੀਜੈ ਚਰਨ ਖਰਾਂਵ ਅਘ ਹਮ ਪੂਜਹਿੰ ਚਿਤ ਲਾਇ' ॥ ੩੫ ॥ ਸ੍ਰੈਯਾ ॥ ਦੂਸਰੀ ਕੌਂਸ* ਲਈ ਧਰਿ ਕਾਬੇ ਮੈਂ ਪੂਜਤਿ ਤਾਂਹਿ ਸਭੈ ਤੁਰ-

[1]ਸੰਖੇਪ। *ਹੇਠ ਲਿਖੀ ਬਾਤ ਭਾਈ ਸਾਹਿਬ ਸੰਤ ਸੰਗਤ ਸਿੰਘ ਜੀ 'ਉੱਚ' ਤੋਂ ਆਪ ਪਤਾ ਕਰਕੇ ਆਏ ਹਨ:—ਰਿਆਸਤ ਬਹਾਵਲ ਪੁਰ ਵਿਚ 'ਉੱਚ ਸ਼ਰੀਫ' ਨਾਮ ਕਰਕੇ ਇਕ ਜਗਹ ਹੈ ਜਿਥੇ ਸੱਯਦ 'ਜਲਾਲ ਸਾਨੀ' ਮਖਦੂਮ 'ਰੁਕਨੁੱਦੀਨ' 'ਅਬੁੱਲਫਤੇ' ਹੋਏ ਹਨ। ਏਹ ਹਜ਼ਰਤ ਅਲੀ ਨਕੀ ਦੇ ਖਾਨਦਾਨ ਦੇ ਸੱਯਦ ਸਾਹਿਬ ਸਨ। ਭਾਵੇਂ ਇਹ ਅਰਬ ਤੋਂ ਹਿੰਦ ਵਿਚ ਆ ਗਏ ਸਨ, ਪਰ ਜਦੋਂ ਇਹ ਮੱਕੇ ਸ਼ਰੀਫ ਜਾਂਦੇ ਸਨ ਤਦ ਇਹ ਉਥੋਂ ਦੇ ਸ਼ਰੀਫ ਸਮਾਨ ਹੁੰਦੇ ਸਨ। ਜਦੋਂ ਗੁਰੂ ਬਾਬਾ ਜੀ ਮੱਕੇ ਗਏ ਤਦੋਂ 'ਮਖਦੂਮ ਰੁਕਨੁੱਦੀਨ' ਸਾਹਿਬ ਭੀ ਉਥੇ ਹੀ ਸਨ, ਇਨ੍ਹਾਂ ਦੇ ਨਾਲ 'ਲਾਲ ਜਤੀ' ਆਦਿਕ ਕਈ ਹਿੰਦੀ ਫਕੀਰ ਭੀ ਉਥੇ ਹੀ ਸਨ। ਜਦੋਂ ਸਤਿਗੁਰੂ ਬਾਬੇ ਜੀ ਦੇ ਚਰਣਾਂ ਨਾਲ ਕਾਬਾ ਫਿਰਿਆ ਤਾਂ ਸਾਰੇ ਮੁਸਲਮਾਨਾਂ ਨੇ ਗੁਰੂ ਬਾਬੇ ਨਾਲ ਧਰਮ ਵਿਸ਼ੇ ਦੇ ਪ੍ਰਸ਼ਨ ਉੜੂੰ ਲਈ 'ਮਖਦੂਮ ਰੁਕਨੁੱਦੀਨ' ਜੀ ਨੂੰ ਹੀ ਅੱਗੇ ਕੀਤਾ। ਆਪ ਦਾ ਨਾਮ ਹੀ ਜਨਮ ਸਾਖੀਆਂ ਵਿਚ 'ਰੁਕਨਲ' ਲਿਖਿਆ ਹੈ। ਜਦ ਹਰ ਤਰ੍ਹਾਂ ਗੁਰੂ ਬਾਬੇ ਜੀ ਵੱਲੋਂ ਆਪਨੂੰ ਤਸੱਲੀ ਬਖਸ਼ ਜਵਾਬ ਮਿਲੇ ਤੇ ਅੱਖੀਂ ਬਰਕਤ ਵੇਖੀ ਆਪ ਗੁਰੂ ਜੀ ਦੇ ਸ਼ਾਦਕ ਬਨ ਗਏ ਤੇ ਨਿਸ਼ਾਨੀ ਮੰਗੀ, ਤਦੋਂ ਸਤਿਗੁਰੂ ਜੀ ਨੇ ਆਪਣੀ ਕੌਂਸ ਬਖਸ਼ੀ। ਕੌਂਸ ਉਸ ਖੜਾਂਵ ਨੂੰ ਆਖਦੇ ਹਨ ਜਿਸਦੀ ਖੁੰਟੀ ਨਾ ਹੋਵੇ, ਇਹ ਕੌਂਸ ਆਪ ਮੱਕੇ ਵਿਚ ਪਾਸ ਰਖਕੇ ਬੜੇ ਸਤਿਕਾਰ ਨਾਲ ਆਪ ਦਰਸ਼ਨ ਕਰਦੇ ਤੇ ਹੋਰ ਸ਼ਾਦਕਾਂ ਨੂੰ ਕਰਾਉਂਦੇ ਰਹੇ। ਜਦੋਂ ਆਪ ਹਿੰਦ ਨੂੰ ਆਏ ਤਾਂ ਪਿਆਰੇ ਗੁਰੂ ਦੀ ਨਿਸ਼ਾਨੀ ਉਹ ਕੌਂਸ ਨਾਲ ਹੀ ਲੈ ਆਏ। ਇਹ ਖੜਾਵਾਂ ਅੱਜ ਤੱਕ ਸਤਿਕਾਰ ਨਾਲ ਉੱਚ ਸ਼ਰੀਫ ਦੇ ਪੀਰ ਜੀ ਦੇ-ਤੋਸ਼ੇ ਖਾਨੇ ਵਿਚ ਮੌਜੂਦ ਹਨ ਅਰ ਬੜੇ ਸਤਿਕਾਰ ਨਾਲ ਉਨ੍ਹਾਂ ਨੇ ਰੱਖੀਆਂ ਹੋਈਆਂ ਹਨ। ਕਈ ਵੇਰ ਧਨਵਾਨ ਸਿੱਖਾਂ ਨੇ ਬਹੁਤ ਸਾਰੀ ਨਕਦੀ ਜ਼ਮੀਨ ਆਦ ਨਜ਼ਰਾਨਾ ਦੇਕੇ ਇਹ ਖੜਾਵਾਂ ਲੈਣੀਆ ਚਾਹੀਆਂ ਹਨ ਪਰ ਉਥੋਂ ਦੇ ਪੀਰ ਸਾਹਿਬ ਜੀ ਨੇ ਮੁਕੱਦਸ ਚੀਜ਼ ਸਮਝਕੇ ਨਹੀਂ ਦਿੱਤੀਆਂ। ਹਾਂ ਕਦੇ ਕਦੇ ਦਰਸ਼ਨ ਕਰਾ ਦਿੰਦੇ ਹਨ, ਪਰ ਖਾਸ ਖਾਸ ਮੇਲਿਆਂ ਤੇ ਕਢਦੇ ਹਨ। ਉੱਚ ਦੇ ਪੀਰ ਕੇਸ ਰਖਦੇ ਤੇ ਗੁਰੂ ਘਰ ਨੂੰ ਮੰਨਦੇ ਸਨ। ਗੁਰੂ ਗੋਬਿੰਦ ਸਿੰਘ ਜੀ ਤਦੇ ਉੱਚ ਦੇ ਪੀਰਾਨ ਪੀਰ ਕਹਾਏ। ਦੱਖਣ ਜਾਂਦਿਆਂ ਦਸਮ ਗੁਰੂ ਜੀ ਉੱਚ ਦੇ ਪੀਰ ਨੂੰ ਵਰ ਦੇ ਗਏ ਸਨ। ਮਹਾਰਾਜਾ ਰਣਜੀਤਸਿੰਘ ਨੇ ਉਸ ਵਰ ਦਾ ਸਤਿਕਾਰ ਕੀਤਾ।

ਕਾਨਾ।–ਹੈ ਇਹ ਆਪ ਖੁਦਾਇ ਧਰਾ ਤਨ[1] ਲੋਕ ਉਧਾਰਨ–ਯੋਂ ਮਨ ਮਾਨ॥ਕੀਰਤਿ ਹੋਇਰਹੀ ਜਿਤ ਹੀ ਤਿਤ ਉਜਲ ਸੋਹਤਿ ਜੌਨ੍ਹ ਸਮਾਨ॥ ਬੈਠੇ ਹੁਤੇ ਇਕਕਾਲ ਇਕੇਲੇ ਹੀ ਤਾਂ ਛਿਨ ਸ਼੍ਰੀ ਮੁਖ ਬੈਨ ਬਖਾਨਾ ॥੩੬॥

ਕਬਿੱਤ ॥ ਹੌਂਹੂ ਮਰਦਾਨਾ ਬੈਸੋ[2] ਪਾਸ ਤਿਹ ਥਾਨਾ, ਕਹੈਂ:– 'ਆਜ ਹਮੈਂ ਯਾਦ ਕੀਨੋ ਮਨ ਸੁਸਾ[3] ਨਾਨਕੀ। ਚਲਨੋ ਅਬ ਚਹਿਯੇ, ਨ ਬਿਲੰਬ ਕੋ ਲਗੱਯੇ, ਸੁਧਿ ਲੀਜੈ ਬੇਗ ਜਾਇ ਕਰਿ ਪੁਰਿ ਸੁਲਤਾਨ ਕੀ'। ਬੋਲਯੋ ਮਰਦਾਨਾ 'ਅਬ ਸੰਧਯਾ ਕਾਲ ਭਯੋ ਪ੍ਰਭੁ! ਕੈਸੇ ਬਿਧਿ[4] ਬਨੈ ਤਹਾਂ ਤੂਰਨ[5] ਹੀ ਜਾਨ ਕੀ। ਰਹੋ ਇਹ ਠੌਰ ਰੈਨ, ਭੋਰ ਕੋ ਪਯਾਨ ਕੀਜੈ[6] ਮਹਿਮਾ ਨ ਜਾਨਿ ਸਕੈ ਕਰੁਨਾਨਿਧਾਨ[7] ਕੀ ॥ ੩੭ ॥ ਦੋਹਰਾ ॥ ਗੁਰੂ ਕਹੈਂ 'ਤੂਰਨ ਚਲੈਂ ਅਬਿ ਹੀ ਪੁਰਿ ਸੁਲਤਾਨ। ਸੁਸਾ[8] ਸੰਗ[9] ਮਮ[10] ਬਚਨ ਹੈ ਕਿਉਂ ਕਰਿ ਸਕੈਂ ਸੁ ਹਾਨ[10]॥ ੩੮ ॥ ਅਸ ਕਹਿ ਗਮਨੇ ਤੁਰਤ ਹੀ ਹੁਤੋ ਜੁ ਸੰਧਯਾ ਕਾਲ। ਘਟੀ ਨਿਸਾ ਬੀਤੀ[11] ਜਬਹਿ ਪਹੁੰਚੇ ਨਗਰ ਕ੍ਰਿਪਾਲ ॥ ੩੯ ॥ ਕਬਿੱਤ ॥ ਤੁਲਸਾਂ ਜੋ ਦਾਸੀ ਸੋਊ ਦੇਖਿ ਹਰਖਾਈ ਕਹੈ 'ਬਹੂ ਜੀ! ਵਧਾਈ ਤੁਮ ਭ੍ਰਾਤ ਆਯੋ ਜਾਨਿਯੇ'। ਧਾਈ ਹਰਖਾਈ ਫਨਿਰਾਇ[12] ਮਨਿ ਪਾਈ ਮਨੋ[13], ਘਰੀ ਸੁਖਦਾਈ ਸੋਊ ਭਈ ਅਪ੍ਰਮਾਨੀਯੇ[14]। ਦੇਖਿ ਨਿਜ ਭਾਈ ਪਦਕੰਜ[15] ਲਪਟਾਈ ਗੁਰੂ ਹਾਥ ਸੋਂ ਉਚਾਈ[16]ਸਨਮਾਨਤਿ[17]ਮਹਾਨਿਯੇ। ਬੋਲੇ ਦੁਖਦਾਹੀ[18] 'ਕੀਨੋ ਯਾਦ ਮਨ ਮਾਂਹੀ ਯਾਂਤੇ ਆਯੋ ਤੁਮ ਪਾਹੀ ਨੀਕੇ ਰਿਦੇ ਪਹਿਚਾਂਨਿਯੇ'॥ ੪੦ ॥ ਦੋਹਰਾ ॥ ਮੰਚ ਛਸਾਯੋ ਬੈਸਿਗੇ ਬੋਲੇ ਬਹੁਰ ਕ੍ਰਿਪਾਲ। 'ਕਹਹੁ ਸੁਸਾ ਨਿਜ ਕਾਜ ਅਬ ਪੂਰਹਿ ਸੋ ਤਤਕਾਲ' ॥ ੪੧ ॥ ਕਬਿੱਤ ॥ ਨਾਨਕੀ ਕਹਿਤ 'ਚਿਤ ਚਾਹਿ ਦਰਸ਼ਨ ਹਿਤ ਕੀਨੋ ਚਿਤ[19], ਮਿਲੇ ਬਿਨ ਬਰਖ ਬਿਹਾਏ ਹੈਂ। ਭ੍ਰਾਤ ਨੈ ਬਿਸਾਰੀ ਮੋਹਿ[20], ਮੋ ਕੋ ਚਾਹ ਦੇਖੋਂ ਤੋਹਿ' ਐਸੇ ਕਹਿ ਆਂਖਨ ਤੇ ਆਂਸੁਨ ਢੁਰਾਏ[21] ਹੈਂ। ਪੌਂਛ ਮੁਖ ਹਾਥ ਸਾਥ ਬੂਝੈ ਸੁਖ ਗਾਥ ਪੁਨ 'ਹੋਵੈਂਗੇ ਸਮੀਪ ਜਾਂਤੇ ਤੂਰਨ ਹੀ ਆਏ ਹੈਂ'। ਭਾਖੈ ਮਰਦਾਨਾ

[1]ਸਰੀਰ । [2]ਬੈਠੇ। [3]ਭੈਣ। [4]ਤਰੀਕਾ । [5]ਛੇਤੀ। [6]ਕ੍ਰਿਪਾ ਦੇ ਖਜ਼ਾਨੇ ਭਾਵ ਗੁਰੂ ਜੀ ਦੀ। [7]ਭੈਣ । [8]ਨਾਲ । [9]ਮੇਰਾ । [10]ਕਿਵੇਂ ਮੋੜ ਸਕਦੇ ਹਾਂ ।[11]ਇਕ ਘੜੀ ਰਾਤ ਬੀਤੀ । [12]ਸ਼ੇਸ਼ਨਾਗ ਨੇ । [13]ਮਣੀ ਪਾਈ ਮਾਨੋਂ । [14]ਬਹੁਤ ਹੀ । [15]ਚਰਣਾਂ ਕਵਲਾਂ ਨੂੰ । [16]ਉਠਾਈ । [17]ਆਦਰ ਕੀਤਾ । [18]ਦੁਖਾਂ ਨੂੰ ਸਾੜਨ ਵਾਲੇ । [19]ਦਰਸ਼ਨ ਕਰਨ ਨੂੰ ਜੀ ਕੀਤਾ । [20]ਮੈਂ । [21]ਪੂੰਝ ਵਗਾਏ ।

ਯੌਂ 'ਰਜਾਦੀ'[1] ! ਸੁਨਿ ਲੀਜੈ ਹਿਤ ਤੇਰੇ ਹੀ ਹਜ਼ਾਰ ਕੌਸ ਕੇਤੇ ਭਜਿ ਧਾਏ ਹੈਂ ॥ ੪੨ ॥ ਕਬਿੱਤ ॥ ਛਿਨ ਬਿਖੇ ਆਏ ਕੇਤੇ ਬਰਖ ਕੋ ਪੰਥ ਜੋਊ' ਨਾਨਕ ਜੀ ਨੈਨਨ ਕੀ ਸੈਨ ਸੋਂ[2] ਨਿਵਾਰਿਯਾ[3]। ਸੋਦਰੀ ਸੋਂ ਕਹੈਂ 'ਚਿਤ ਚਿਤਵਨ ਪੂਰੀ ਭਈ, ਦੀਜੈ ਅਬ ਆਇਸੁ ਬਿਲੰਬ ਕੋ ਬਿਦਾਰਿਯਾ[4]। ਜੀਜੈ ਆਗੇ ਬਿਨੈ ਕੀਜੈ, ਖੁਸ਼ੀ ਕਹਿ ਦੀਜੈ ਤੁਮ, ਪੰਥ ਪਰ ਠਾਂਢੇ ਹਮ ਚਹਿਤ ਪਧਾਰਿਯਾ'। ਐਸੇ ਸੁਨਿ ਬੈਨ ਭਯੋ ਹੀਯੋ ਬਿਨ ਚੈਨ,ਬਹੁ ਰੋਦਨ ਤੇ ਨੈਨ ਕਰਿ ਆਂਸੁਨ ਕੋ ਢਾਰਿਯਾ ॥ ੪੩ ॥ ਕਬਿੱਤ ॥ ਸਿਰੀ ਚੰਦ ਆਨਿ ਕੀਨ ਠਾਂਢੋ ਅਗਵਾਨ ਜਬ ਬੰਦੇ ਮੈਂ ਦੋ ਪਾਨ[5] ਤਬ ਬੈਨ ਕੋ ਬਖਾਨਿਯਾ। 'ਸੋਦਰੀ[6] ਰੁਦਨ[7] ਬਿਲਖਾਤਿ[8] ਹੈ ਬਦਨ[9], ਨਹੀਂ ਜੀਜਾ ਹੈ ਸਦਨ, ਆਜ ਰਹੋ, ਨ ਪਯਾਨਿਯਾ'। ਗੁਰੂ ਗਤਿਦੈਨ ਰਹੇ ਨਾਨਕੀ ਕੇ ਐਨ ਰੈਨ, ਮੇਰੇ ਬੈਨ ਸੁਨੇ ਤਬ ਸੁਖਦਾਨਿ ਮਾਨਿਯਾ। ਕਵਲ ਬਦਨ ਸੁਠ ਗਯਾਨ ਕੋ ਸਦਨ, ਦਾਸ ਮੋਹ ਕੋ ਕਦਨ, ਦਰਸ਼ਨ ਦੇਖ ਹਾਨਿਯਾ ॥ ੪੪ ॥ ਕਬਿੱਤ ॥ ਆਯੋ ਹੈ ਜੇਰਾਮ, ਦੌਰ ਕੀਨੀ ਹੈ ਪ੍ਰਨਾਮ, ਗੁਰ ਹਾਥ ਸੋਂ ਉਚਾਇ ਤਾਂਕੋ ਬੰਦਨਾ ਕਰਤਿ ਹੈਂ। ਬੂਝਤਿ ਕੁਸ਼ਲ ਬੈਸੇ ਸਾਦਰ ਸੋ ਮਿਲਿ ਨੀਕੇ ਭੋਜਨ ਕਰਾਯੋ ਸ਼ੋਕ ਮਨ ਕੇ ਹਰਤਿ ਹੈਂ। ਖਾਇਕੇ ਅਸਨ, ਪੌਢੇ ਸੁਭਗ[10] ਬਸਨ[11] ਲੇਯ, ਜਾਂਕੇ ਦਰਸ਼ਨ ਭਵ ਬੰਧਨ ਟਰਤਿ ਹੈਂ। ਡੇਢ ਜਾਮ ਜਾਮਨੀ ਤੇ ਕੀਨੋ ਇਸ਼ਨਾਨ ਨੀਰ ਜਗਤ ਉਧਾਰਿਬੇ ਕੀ ਕਾਮਨਾ[12] ਧਰਤਿ ਹੈਂ ॥੪੫॥ ਕਬਿੱਤ ॥ ਭੋਰ ਭਈ ਚਲਿਬੇ ਕੋ ਤਯਾਰ ਭਏ ਦੀਨਾਨਾਥ,ਬੋਲੇ ਮਰਦਾਨੇ ਸੋਂ 'ਰਬਾਬ ਕੰਧੇ[13]ਲੀਜਿਯੇ'। ਸੁਸਾ ਸੁਨਿ ਆਈ ਬਾਨੀ ਬਦਨ ਅਲਾਈ 'ਏਕ ਮਾਸ ਰਹੋ ਭਾਈ, ਮੇਰੀ ਬਿਨਤੀ ਮਨੀਜਿਯੇ। ਰਿਦੇ ਨਿਤ ਚਾਹ, ਕੇਤੇ ਦਿਨ ਮੈਂ ਦਿਖਾਯੋ ਮੁਖ ਮੋਕੋ ਸੁਖ ਦੀਜੈ ਨਿਜ ਸਦਨ ਰਹੀਜਿਯੇ'। ਭਾਖਤਿ ਜੈਰਾਮ 'ਐਸੋ ਕੌਨ ਤੁਮ ਕਾਮ ? ਪੁਨ ਫਿਰੇ ਬਹੁ ਕਾਲ ਬਿਸਰਾਮ ਅਬ ਕੀਜਿਯੇ' ॥ ੪੬ ॥ ਕਬਿੱਤ ॥ ਕਮਲ ਬਦਨ ਬੋਲੇ 'ਰਿਦਾ ਜਿਨ ਮਿਲਨੋ ਹੋਤਿ, ਸੋਈ

---

[1]ਹੇ ਬੀਬੀ ਜੀ। ਰਾਇਜ਼ਾਦੀ=ਸ਼ਰੀਫ ਦੀ ਬੇਟੀ। [2]ਅੱਖਾਂ ਦੇ ਇਸ਼ਾਰੇ ਨਾਲ। [3]ਮਨ੍ਹੇ ਕੀਤਾ (ਮਰਦਾਨੇ ਨੂੰ)। [4]ਦੇਰੀ ਨੂੰ ਦੂਰ ਕਰਕੇ। [5]ਦੋ ਹਥ। [6]ਭੈਣ। [7]ਰੋ ਕੇ। [8]ਵਿਰਲਾਪ ਕਰਦੀ। [9]ਮੁਖੋਂ। [10]ਚੰਗੇ। [11]ਬਸਤਰ। [12]ਜਗਤ ਉਧਾਰਣੇ ਦੀ ਇੱਛਾ। [13]ਮੋਢੇ ਤੇ।

ਸਦਾ ਮਿਲੇ ਬਿੱਥ ਕਬੈ ਨ ਲਖੀਜਿਯੇ[1]। ਸੁਸਾ[2]! ਮੋਹ ਨਾਸ਼ ਕਰਿ, ਗਯਾਨ ਕੋ ਬਿਚਾਰ ਉਰ, ਮਿਲਨ ਬਿਯੋਗ[3] ਤਨ ਧਰਮ ਜਨੀਜਿਯੇ। ਚਲਨੋ ਅਬ ਚਹੈਂ ਹਮ ਪੰਥ ਪਰ ਅਹੈਂ ਖਰੇ, ਦੀਜੀਏ ਰਜਾਇ, ਨਾਂ ਬਿਲੰਬ ਕੋ ਲਗੀਜਿਯੇ। ਰਹੈਂ ਪੁਨ ਆਈ, ਤੁਮ ਨਿਕਟ ਸਦਾਈ[4], ਮਨ ਸ਼ੋਕ ਕੋ ਨਸਾਈ, ਮੇਰੋ ਬੈਨ ਮਾਨਿ ਲੀਜਿਯੇ' ॥ ੪੭ ॥ ਕਬਿੱਤ ॥ ਨਾਨਕੀ ਅਲਾਈ:'ਕਬਮਿਲੋ ਫੇਰ ਆਈ ?' ਕਹੈਂ ਨਾਨਕ ਜੀ'ਯਾਦ ਕਰੋ,ਦੇਹੁੰ ਮੈਂ ਦਿਦਾਰ ਕੋ'। ਸੰਗ ਮਰਦਾਨਾ ਮੋਕੋ ਲੈਕੇ ਗੁਰ ਚਲੇ ਤਬ ਜਾਂ ਕੇ ਵਾਕ ਨੌਕਾ[5] ਭਵ ਸਾਗਰ ਕੇ ਪਾਰ ਕੋ[6]। ਚਾਰ ਘਟੀ ਰੈਨ[7] ਕੂਚ ਕੀਨੋ ਦੂਰਗਏ ਚਲਿ, ਭੋਰ[8] ਭਈ ਲੰਘੇ ਕੋਸ ਪੰਚਮ ਹਜ਼ਾਰ ਕੋ[9]। ਠਾਂਢੇ ਹੋਇ ਬੂਝੈਂ'ਕਹੋ ਕਹਾਂ ਹਮ ਆਏ ਅਬ ਥਾਨ ਪਹਿਚਾਨੋ ਮਨ ਕੀਜਿਯੇ ਬਿਚਾਰ ਕੋ'॥੪੮॥ ਕਬਿੱਤ ॥ 'ਆਪ ਕਰਤਾਰ ਤੁਮ ਧਰਾ ਅਵਤਾਰ ਭਵ ਸਦਾ ਹੀ ਅਪਾਰ ਹੋ ਨ ਸ਼ੇਸ਼[10] ਪਾਰ ਪਾਵਈ[11]। ਕਲੀਕਾਲ ਮੰਦਮਤਿ ਕੈਸੇ ਜਾਨੈਂ ਤੋਹਿ ਗਤਿ ਨੇਤਿ ਨੇਤਿ ਕਹੈ ਬੇਦ ਕੈਸੇ ਅੰਤ ਪਾਵਈ'।ਬੋਲਯੋ ਮਰਦਾਨਾ'ਏਹ ਜਾਨਯੋ ਸੋਊ ਥਾਨਾ ਜਹਾਂ ਮੱਕੇ ਕੋ ਪਯਾਨਾ ਕੀਨ ਮੋ ਕੋ ਦ੍ਰਿਸ਼ਟਾਵਈ'। ਸੁਨਯੋ ਮੁਸ਼ਕਾਨੇ'ਨੀਕੀ[12]ਕੀਨ ਤੈਂ ਪਛਾਨੇ ਅਬ'ਮੇਰੀ ਦਿਸ਼ ਦੇਖਿ ਪੁਨ ਸ਼੍ਰੀ ਗੁਰੂ ਅਲਾਵਈਂ॥੪੯॥ ਦੋਹਰਾ॥'ਚਲਨ ਚਹਿਤ ਕਿਤ ਦਿਸ਼ਾ ਕੋ ਦੀਜੇ ਅਬਹਿ ਬਤਾਇ'। ਤਬ ਬੋਲਯੋ ਮੈਂ ਬੰਦਿ ਕਰ 'ਸੁਨਿਯੇ ਪ੍ਰਭੂ ਗਤਿਦਾਇ! ॥੫੦॥ ਸੈਯਾ ॥ ਹੈ ਜਿਤ ਚਾਹ ਚਲੋ ਤੁਮਰੀ ਪਸ਼ਚਾਤ ਚਲੈਂ ਸੁਨਿਯੇ ਸੁਖਦਾਨਾ !' ਸ਼੍ਰੀ ਗੁਰਭਾਖਤਿ'ਮੇਰੁ ਕੇ ਉਪਰ ਹੈ ਸਿਧ ਮੰਡਲੀ ਜਾਂ ਮਨ ਮਾਨਾ[13]।ਦੇਖਹਿੰ ਸੋ, ਤਹਿੰ ਥਾਨ ਚਲੋ' ਸੁਨਿ ਯੌਂ ਕਰ ਬੰਦਿ, ਉਠਯੋ ਮਰਦਾਨਾ।'ਮੋਹਿਛੁਧਾ ਜਬ ਦੇਹੁ ਹਟਾਇ ਤਬੈ ਤੁਮਰੇ ਸੰਗ ਹੋਇ ਪਯਾਨਾ'॥੫੧॥ ਸੈਯਾ॥ ਬਿਗਸੇ ਸੁਨਿ ਬੈਨ ਗੁਰੂ ਗੁਨ ਐਨ ਦਯਾ ਜਿਨ ਨੈਨ ਰਹੀ ਛਬਿ ਛਾਈ।ਜਿਨ ਦੇਹ ਧਰੀ ਜਗ ਤਾਰਨ ਕਾਰਨ ਦੰਭ ਬਿਦਾਰਨ ਸ਼੍ਰੀ ਜਗਰਾਈ। 'ਮਨ ਮੈਂ ਜਿਮ ਚਾਹਤਿ ਹੋਵਹਿ ਸੋ ਬਹੁਰੋ ਦੁਖ ਭੂਖ ਨ ਪਾਇਂ ਕਦਾਈ'। ਕਹਿ ਯੌਂ, ਪ੍ਰਸਥਾਨ ਕਿਯੋ ਜਬਹੀ ਤਬ ਕੰਚਨ ਕੀ ਧਰਨੀ ਤਹਿੰ ਆਈ॥੫੨॥

---

[1](ਵਿੱਥ=) ਫਰਕ ਕਦੇ ਨਾਂ ਜਾਣੀਏਂ। [2]ਹੇ ਭੈਣ!। [3]ਮਿਲਨਾ ਤੇ ਵਿਛੁੜਨਾ। [4]ਹਮੇਸ਼ ਹੀ! [5]ਬੇੜੀ ਵਤ ਹਨ। [6]ਪਾਰ ਕਰਨ ਨੂੰ। [7]ਚਾਰ ਘੜੀਆਂ ਰਾਤ ਹੰਦੀ। [8]ਸਵੇਰ। [9]ਪੰਜ ਹਜ਼ਾਰ। [10]ਸ਼ੇਸ਼ਨਾਗ। [11]ਅੰਤ ਨਹੀਂ ਪਾ ਸਕਦਾ। [12]ਠੀਕ। [13]ਜਿਨ੍ਹਾਂ ਦੇ ਮਨ ਵਿੱਚ ਮਾਨ ਹੈ।

ਸ੍ਰੈਯਾ॥ ਤਾਹਿੰ ਬਿਲੋਕਤਿ ਹੀ ਹਰਖਾ ਕਰ ਬੈਦਿ ਕਹੈ ਗੁਰ ਸੋਂ ਮਰਦਾਨਾ। 'ਦੇਖਤਿ ਮੈਂ ਬਿਸਮਾਦ ਭਯੋ ਸਭਿ ਹੀ ਧਰਨੀ ਪਰ ਹੇਮ ਮਹਾਨਾ॥ ਹੌਂ ਸਰਿਤਾ ਜਿਨ ਮੈਂ ਰਸ ਸੁੰਦਰ ਮਾਨਵ ਏਕ ਨਹੀਂ ਇਸ ਥਾਨਾ। ਕੰਚਨ ਔ ਰਸ[1] ਬਾਦ[2] ਪਰਸੋ ਸਭਿ[3] ਯੌਂ ਸੁਨਿ ਸ਼੍ਰੀ ਗੁਰ ਬੈਨ ਬਖਾਨਾ॥੫੩॥ਸ੍ਰੈਯਾ॥'ਪ੍ਰੀਤਮ ਜੋ ਕਰਤਾਰ ਕੇ ਸੇਵਕ ਪ੍ਰਾਪਤ ਹੈ ਤਿਨ ਕੋ ਸੁਖਦਾਈ। ਮਾਨਵ ਔਰ ਨ ਆਇ ਸਕੈ ਤਿਨ ਪੀਵਨ ਜੋਗ ਨਹੀਂ ਗਰਬਾਈ[3]। ਆਪਨਾ ਆਪ ਜਨਾਵਨ ਜੇ ਨਹਿੰ,ਪੀਵਤਿ ਸੇ ਨਿਤ ਹੋ ਤਿਪਤਾਈ॥ਭੂਖਲਗੈ ਨਹਿੰ ਪਯਾਸਕਬੈ ਹਰਿਨਾਮ ਕੇ ਸੰਗ ਰਹੇ ਲਿਵਲਾਈ'॥੫੪॥ਕਬਿੱਤ॥ ਸੁਨਿ ਮਰਦਾਨਾ ਮਨ ਮਾਂਹਿ ਹਰਖਾਨਾ ਤਬ ਬਚਨ ਬਖਾਨਾ ਦੇਖਿ ਕਰੁਨਾ ਨਿਧਾਨ ਕੋ।'ਅਇਸੁ ਜੋ ਪਾਊਂ ਕਰਿ ਪਾਨ[4] ਤਿਪਤਾਊਂ ਛੁਧਾ ਪਯਾਸ ਕੋ ਮਿਟਾਊਂ ਕਰੋਂ ਨਾਸ਼ ਸਭਿ ਮਾਨ ਕੋ'। ਮੰਦ ਮੁਸਕਾਇ ਗੁਰੂ ਬਚਨ ਅਲਾਇ 'ਉਰ ਜਰੈਂ ਜੋ[5] ਅਜਰ[6] ਤਬ ਕੀਜੈ ਇਹ ਪਾਨ ਕੋ'। 'ਚਿਰੰਕਾਲ ਭਯੋ ਤੁਮ ਸੰਗ[7] ਬਿਚਰਨ ਲਯੋ ਕੀਜੈ ਕਬਿ ਦਯਾ ਬਰ ਦੀਜਿਯੇ ਪਚਾਨ ਕੋ[8]'॥ ੫੫॥ ਸ੍ਰੈਯਾ॥ ਲੈ ਕਰਿ ਆਇਸ ਸ਼੍ਰੀ ਗੁਰ ਕੀ ਤਬ ਪੀਵਤ ਭਾ ਰਸ ਸੋ ਮਰਦਾਨਾ। ਹੋਇ ਬਿਦੇਹ[9] ਗਯੋ ਖਿਨ ਤਾਂ, ਦਸਵੇਂ ਦਰ ਜਾਇ ਲਗਾ ਸ਼ੁਭ ਧਯਾਨਾ। ਜਾਮ ਸੁ ਏਕ ਖੁਲੇ ਤਿਹ ਨੈਨ,ਭਯੋਭਵ ਮੋਹ[10] ਬਿਹੀਨ ਸੁਜਾਨਾ॥ ਮੇਰ ਔ ਤੇਰ ਭੁਲਾਇ ਦਯੋ ਉਰਗਜਾਨ ਭਯੋ ਮਿਟਗਜੋ ਅੱਗਜਾਨਾ॥੫੬॥ਕਰਬੰਦਿ ਉਭੇ ਕਰਿ ਬੰਦਨ ਪਾਇ ਪ੍ਰਸੰਸਤਿ[11] ਵਾਕਨ ਸੋਂ ਸਖਕੰਦੂ। 'ਜਗਨਾਯਕ ਹੋ, ਗਤਿਦਾਯਕ[12] ਪਾਯਕ[13],ਘਾਯਕ ਮੋਹਕੋ[14], ਦੰਭ ਨਿਕੰਦੂ[15]। ਕਰਿਯੇ ਸੁ ਖਿਮਾਂ ਬਖਸ਼ੋ ਮਨ ਔਗੁਨ,ਨਾਮ ਲਏ ਤਵ[16] ਨਾ ਜਮ ਫੰਦੂ[17]।ਅਨਜਾਨਪਨੇ ਬਚ ਬੋਲੇ ਸਨੰਮੁਖ[18], ਪਾਲਕ ਘਾਲ ਸੰਸਾਰ[19] ਗੁਬਿੰਦੂ[20] !' ॥੫੭॥ ਸ੍ਰੈਯਾ॥ ਯੌਂ ਸੁਨਿ ਕੈ ਹਰਖਾਇ ਗੁਰੂ ਮੁਖ ਵਾਕ ਅਲਾਇ ਸੁਨਾਵਤਿ ਭਾਂਹੀ।'ਜੋ ਤੁਮ ਬੂਝਤਿ ਹੋ ਹਮ ਸੋਂ, ਪਸ਼ਚਾਤ ਕਥਾ ਹੁਇ ਸੋ ਜਗ ਮਾਂਹੀ।

---

[1]ਜਲ। [2]ਬਿਅਰਥ। [3](ਜੋ) ਹੰਕਾਰੀ ਹਨ। [4]ਪੀਕੇ। [5]ਰਿਦੇ ਵਿੱਚ ਜੇ ਪਚਾਵੇਂ। [6]ਨਾ ਜਰੀ ਜਾਣ ਵਾਲੀ। [7]ਨਾਲ। [8]ਪਚਾਵਣ ਦਾ। [9]ਜੀਵਨ ਮੁਕਤ। [10]ਸੰਸਾਰਕ ਮੋਹ ਤੋਂ। [11]ਉਸਤਤ ਵਾਲੇ। [12]ਮੁਕਤੀ ਦਾਤੇ। [13]ਦਾਸਾਂ ਦੇ। [14]ਮੋਹ ਨਾਸ਼ ਕਰਨ ਵਾਲੇ। [15]ਪਖੰਡ ਕੱਟਣ ਵਾਲੇ। [16]ਆਪ ਦਾ। [17]ਧਰਮਰਾਜ ਦੀ ਫਾਹੀ ਨਹੀਂ ਪੈਂਦੀ। [18]ਸਾਮ੍ਹਣੇ। [19]ਜਗ ਦੇ ਪਾਲਣ ਤੇ ਸੰਘਾਰ ਕਰਣ ਵਾਲੇ। [20]ਹੇ ਪਰਮੇਸ਼ਰ ਸਰੂਪ !।

ਜੇ ਪਢਿ ਹੈਂ ਸੁਨਿ ਹੈਂ ਤਿਨ ਕੋ ਮਾਨਹਿੰ[1] ਸੋ ਸ਼ੁਭ ਮਾਰਗ ਪਾਹੀਂ। ਹੌਂ ਹਰਖਾਵਿਤ ਹੌਂ ਤੁਮ ਬੂਝਤਿ, ਔਰ ਬਿਚਾਰ ਕਰੋ ਕੁਛ ਨਾਂਹੀ ॥ ੫੯ ॥
ਸ੍ਰੈਯਾ॥ ਸੋ ਸਿਖ ਜਾਨ ਭਲੇ ਹੈਂ ਪ੍ਰਬੀਨ ਸੰਦੇਹ ਰਿਦੇ ਗੁਰ ਬੂਝਤਿ ਜੋਊ[2]। ਸ਼ੰਕ ਤਜੈਂ ਮਨ ਹੋਇ ਨਿਸ਼ੰਕ[3] ਬਿਨੈ ਕਰਿਕੈ ਨਿਰਸੰਸਤਿ[4] ਹੋਊ।ਸੋ ਗੁਰ ਹੈ ਗਤਿਦਾਯਕ ਜਾਨਹੁ ਦਾਸ ਸੰਦੇਹ ਸਭੈ ਦਿਯ ਖੋਊ। ਯੌਂ ਕਰਿ ਹੋਇ ਸੁਖੀ ਪੁਨ, ਨਾਤੁਰ[5] ਬੰਚਕ[6] ਹੈ ਨਿਜ[7] ਸ੍ਵਾਰਥੀ[8] ਦੋਊ[9]* ॥ ੫੯ ॥
ਸ੍ਰੈਯਾ ॥ ਸੇਵਕ ਕੋ ਗੁਰ ਕੋ ਸਨਬੰਧ[10] ਭਲੋ ਇਹ ਹੈ ਤੁਮ ਸੌਂ ਜੁ ਉਚਾਰਾ। ਬੂਝਿ ਰਿਦੇ ਸੰਦੇਹ† ਸਭੈ, ਗੁਰ ਤਾਂਹਿ ਬਤਾਇ ਕੈ ਦੇਤਿ ਬਿਦਾਰਾ‡।ਸੇਵਕ ਬੂਝਿ[11],ਬਤਾਇ ਗੁਰੂ ਨਹਿੰ[12], ਸੋ ਗੁਰ ਤੁਮਾਗ[13], ਨ ਲਾਊ ਅਵਾਰਾ[14]। ਤਾਂ ਢਿਗ ਤੇ ਗਤਿ ਪ੍ਰਾਪਤਿ ਹੋਤਿ ਨ, ਆਪ ਤਰੈ ਨਹਿੰ ਕਯੋ ਸਿਖਤਾਰਾ[15] ॥੬੦॥ਸ੍ਰੈਯਾ॥ ਭੂਖ ਪਿਪਾਸ[16]§ ਗਈ ਤਨ ਤੇ ਪੁਨ ਤਾਂ ਦਿਨ ਤੇ ਨਹਿੰ ਸੋ ਕਬਿ ਹੋਈ।ਬੈਨ ਸੁਨੇ ਗੁਰ ਕੇ ਹਰਖਾ ਪਦ ਬੰਦਤਿ ਹੈ ਕਰਿ ਬੰਦਿਕੈ ਦੋਈ। ਬੂਝਨ ਤੇ ਨਿਰਸੰਸ[17] ਭਯੋ ਮਨ ਸ਼ੰਕ ਗਵਾਇ ਰਹੀ ਨਹਿੰ ਕੋਈ। ਸ਼੍ਰੀ ਗੁਰ ਨਾਨਕ ਸੰਗਿ ਫਿਰਨੋ ਸਫਲੀ ਨਿਜ ਦੇਹਿ ਕੋ ਮਾਨਤਿ ਸੋਈ ॥੬੧॥
ਸ੍ਰੈਯਾ॥ 'ਭੂਖ ਪਿਪਾਸ ਲਗੈ ਨ ਤੁਮੈਂ ਕਿਹ ਕਾਰਨ ?'ਬੂਝਤਿ ਹੈ ਮਰਦਾਨਾ। 'ਸਾਲ ਸੁਸਾਲ ਬਿਹਾਵਤਿ ਹੈਂ[18] ਬਿਨ ਭੋਜਨ ਤੇ,ਨਹਿੰ ਪਾਨ ਕੁ ਪਾਨਾ[19]। ਕੌਨ ਅਹਾਰ ਅਧਾਰ ਰਹੈਂ?ਨਿਰਧਾਰ[20] ਕਹੋ ਮੁਝ ਕੋ ਗੁਨਖਾਨਾ !। ਹੈ ਜੁ ਸੰਦੇਹ[21] ਰਿਦੈ ਹਮਰੇ ਇਹ ਦੇਹੁ ਮਿਟਾਇ, ਕਰੋ ਪ੍ਰਸਥਾਨਾ' ॥ ੬੨ ॥
ਸ੍ਰੈਯਾ ॥ ਸ਼੍ਰੀ ਗੁਰ ਬੈਨ ਭਨੇ ਸੁਨਿਕੈ 'ਗੁਰੁ ਸਿੱਖ ਭਲੇ ਮਨ ਭਾਉ ਜੁ ਧਾਰੈਂ। ਹੈ ਭਗਤੀ ਤਿਨਕੇ ਮਨ ਅੰਤਰ ਜੇ ਗੁਰੁ ਕੋ ਨਿਸ਼ਚਾ ਨ ਨਿਵਾਰੈ[22]। ਭੋਜਨ ਕੋ ਕਰਿਹੈਂ ਹਿਤ ਸੌਂ ਗੁਰੁ ਸਿੱਖਨ ਕੋ ਗੁਰੁ ਸਿੱਖ ਖੁਵਾਰੈ[23]। ਸੋ ਮੁਹਿ ਪ੍ਰਾਪਤਿ ਹੋਵਤਿ ਹੈ ਤਬ ਜਾਇ ਛੁਧਾ, ਰਹੌਂ ਤਾਂਹਿ ਅਧਾਰੈ[24] ॥੬੩॥

[1]ਮਨ ਵਿੱਚ ਮੰਨਣਗੇ। [2]ਜੋ ਦਿਲ ਦਾ ਸੰਸਾ ਗੁਰੂ ਤੋਂ ਪੁੱਛ ਲੈਂਦੇ ਹਨ। [3]ਸ਼ੰਕਾ ਰਹਿਤ। [4]ਸੰਸਾ ਰਹਿਤ। [5]ਨਹੀਂ ਤਾਂ। [6]ਠੱਗ। [7]ਅਪਨੇ। [8]ਮਤਲਬੀ। [9]ਦੋਵੇਂ (ਗੁਰੂ ਤੇ ਚੇਲਾ)। [10]ਤਅੱਲਕ। [11]ਪੁੱਛੇ। [12]ਦੱਸੇ ਗੁਰੂ ਨਾਂ। [13]ਛੱਡ ਦਿਓ। [14]ਤੋੜ ਨਾ ਲਾਓ। [15]ਤਾਰੇਗਾ। [16]ਤ੍ਰੇਹ। [17]ਸ਼ੱਕ ਤੋਂ ਬਿਨਾਂ। [18]ਬਿਤੀਤ ਹੁੰਦੇ ਹਨ। [19]ਨਾਂ ਹੀ ਪਾਣੀ ਪੀਂਦੇ ਹੋ। [20]ਨਿਰਨੇ ਕਰਕੇ। [21]ਸ਼ੱਕ ! [22]ਨਹੀਂ ਹਟਾਂਵਦੇ। [23]ਖੁਆਉਂਦੇ ਹਨ। [24]ਉਸ ਦੇ ਆਸਰੇ।

*ਪਾਃ—ਜਗ ਮਾਂਹਿ ਸੁ ਦੋਊ। †ਪਾਃ—ਰਿਦੇ ਕੇ ਸੰਦੇਹ।
‡ਪਾਃ—ਨਿਵਾਰਾ। §ਪਾਃ—ਪਿਆਸ।

ਦੋਹਰਾ ॥ ਸਾਚ ਬਚਨ ਮਮ ਜਾਨ ਇਹ ਮਰਦਾਨੇ ਮਨ ਮਾਨਿ'। ਅਸ ਕਹਿ ਗਮਨੇ ਮੇਰੁ ਕੋ ਸਿੱਧਨ ਖੋਵਨ[1] ਮਾਨ[2] ॥ ੬੪ ॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਰੀਂਬੇ ਪੂਰਬਾਰਧੇ 'ਸੁਲਤਾਨ ਪੁਰ ਜਾਵਨ, ਮਰਦਾਨੇ ਕੋ ਪ੍ਰਸੰਗ' ਬਰਨਨੰ ਨਾਮ ਉਣਾਹਠਮੋ ਅਧਯਾਯ ॥ ੫੯ ॥

੬੦. [ਗੁਰਚਰਨ ਮੰਗਲ। ਸੁਮੇਰ ਤੇ ਗੋਰਖ, ਮਛਿੰਦ੍ਰ, ਲਹੁਰੀਪਾ ਨਾਲ ਚਰਚਾ]

ਦੋਹਰਾ—ਸ਼੍ਰੀ ਗੁਰ ਚਰਨ ਸਰੋਜ ਕੋ ਪ੍ਰੇਮ ਅਮੀ ਪਹਿਚਾਨ।
ਅਮਰ ਅਜਰ ਸੁਖ ਪਾਇ ਹੈਂ ਜੋ ਕਰਿਹੀ ਤਿਹ ਪਾਨ॥ ੧ ॥

ਸਰੋਜ=ਕਵਲ। ਅਮੀ=ਅੰਮ੍ਰਿਤ। [ਸੰਸ:, ਅਮ੍ਰਿਤ। ਪ੍ਰਾਕ੍ਰਿਤ, ਅਮਿਅ। ਹਿੰਦੀ, ਅਮਜ, ਅਮਿ, ਅਮੀ]
ਅਮਰ=ਜੋ ਨਾ ਮਰੇ, ਸਦਾ ਥਿਰ।
ਅਜਰ=ਜਿਸਨੂੰ ਬੁਢੇਪਾ ਨਾ ਆਵੇ, ਜੋ ਇਕ ਰਸ ਰਹੇ।
ਪਾਨ=ਪੀਣਾ।

ਅਰਥ—ਸ਼੍ਰੀ ਗੁਰੂ ਜੀ ਦੇ ਚਰਨਾਂ ਕਮਲਾਂ ਦਾ (ਜੋ) ਪ੍ਰੇਮ ਹੈ (ਉਸ ਨੂੰ) ਪਛਾਣ (ਕਿ ਉਹ) ਅੰਮ੍ਰਿਤ ਹੈ। ਜੋ ਉਸ ਨੂੰ ਪੀਣਗੇ (ਓਹ) ਅਮਰ ਤੇ ਅਜਰ ਸੁਖ ਪ੍ਰਾਪਤ ਕਰਨਗੇ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਕਬਿੱਤ ॥ ਦਿਗਬਿਜੈ ਹੇਤ[3] ਸਾਜਿ ਬੇਦੀ ਕੁਲਕੇਤੁ ਦਲ[4], ਚਲੇ ਦੰਭ ਦਲਿਬੇ ਕੋ, ਦਲਿਨਿ[5] ਬਿਦਾਰਿਯਾ[6]। ਭਗਤਿ[7] ਕੀ ਕੇਤੁ[8], ਪਟ[9] ਪ੍ਰੇਮ ਕੇ ਸਮੇਤ ਕਰਿ ਕੀਰਿਤਿ[10] ਨਿਸ਼ਾਨੋ[11] ਘਹਿਰਾਨੋ[12] ਘਨ[13] ਭਾਰਿਯਾ[14]। ਗਯਾਨ ਕੋ ਖੜਗ ਧਰਿ[15], ਜੁਗਤਿ[16] ਕਮਾਨ[17] ਕਰਿ[18], ਨਾਨਾ[19] ਦ੍ਰਿਸ਼ਟਾਂਤ ਲੀਨ ਸਿਲੀਮੁਖ[20] ਧਾਰਿਯਾ। ਜਹਾਂ ਦਿਢ[21] ਕੋਟ[22] ਤਹਾਂ ਕਰਾਮਾਤ ਤੋਪ ਸੰਗਿ ਢਾਹਿ ਕੇ ਮਦਾਨ ਕੀਨ ਮਿਲੇ ਅਰਿ[23] ਹਾਰਿਯਾ[24] ॥ ੨ ॥ ਕਬਿੱਤ ॥ ਨਾਮ ਕੋ ਭਜਨ ਨੀਕੋ ਪਹਿਰ ਸੰਨਾਹਿ[25] ਤਨ, ਕੋਟਕਿ[26] ਤਰਕ[27] ਤਰਵਾਰ[28] ਨ ਕਟਤਿ ਹੈਂ[29]। ਨੀਵੋਂ ਮਨ ਰਾਖਨ ਸਿਪਰ[30] ਗਹਿ[31] ਹਾਥ ਬਿਖੈ, ਕ੍ਰੋਧ ਰੂਪ ਬਾਨ[32] ਜਾਂਕੋ

---

[1]ਨਾਸ਼ ਕਰਨ ਲਈ। [2]ਹੰਕਾਰ। [3]ਜਗਤ ਜਿੱਤਣ ਲਈ। [4]ਫੌਜ। [5](ਆਸੁਰੀ ਸੰਪਦਾ ਦੀਆਂ) ਫੌਜਾਂ ਨੂੰ। [6]ਦੂਰ ਕਰਨ ਵਾਲੇ। [7]ਭਗਤੀ (ਰੂਪੀ)। [8]ਝੰਡਾ। [9]ਬਸਤਰ (ਜੋ ਝੰਡੇ ਤੇ ਝੂਲਦਾ ਹੈ)। [10](ਵਾਹਿਗੁਰੂ ਦਾ) ਜਸ (ਰੂਪੀ)। [11]ਧੌਂਸਾ। [12]ਵੱਜਦਾ ਹੈ [13]ਬੱਦਲ (ਵਤ)। [14]ਭਾਰੀ। [15]ਤਲਵਾਰ ਧਾਰਕੇ। [16]ਯੁਕਤੀ। [17]ਧਨੁਖ। [18]ਬਣਾਕੇ [19]ਕਈ। [20]ਤੀਰ। [21]ਪੱਕਾ। [22]ਕਿਲ੍ਹਾ। [23]ਵੈਰੀ। [24]ਹਾਰਕੇ। [25]ਸੰਜੋਇ। [26]ਕ੍ਰੋੜਾਂ ਹੀ। [27]ਦਲੀਲਾਂ। [28]ਤਲਵਾਰਾਂ। [29]ਨਹੀਂ ਕੱਟ ਸਕਦੀਆਂ ਹਨ। [30](ਮਾਨੋਂ) ਢਾਲ। [31]ਫੜੀ ਹੈ। [32]ਤੀਰ।

ਛੁਇ ਨ ਸਕਤਿ ਹੈਂ। ਧੀਰਜ,ਸੰਤੋਖ, ਸਤਿ,ਦਾਨ,ਇਸ਼ਨਾਨ ਮਤਿ,ਦਯਾ, ਉਪਕਾਰ ਅਤਿ ਸ਼ੂਧਾ[1] ਜੀ ਛਕਤਿ[2] ਹੈਂ। ਧਰਮ ਤੇ ਆਦਿ ਜੋਧਾ ਔਰ ਵਡੇ ਚਵੇ ਸੰਗ* ਜੀਤਬੇ ਕੋ ਮੋਹ[3] 'ਮਾਰ ਮਾਰ[4]',ਹੀ ਰਟਤਿ ਹੈਂ[5] ॥ ੩ ॥ ਅੜਿੱਲ ॥ ਇਸ ਪ੍ਰਕਾਰ ਜਬ ਚਲੇ ਮੇਰੁ[6] ਪੈ ਜਾਨਕੋ। ਸ਼ਕਤਿ ਸਹਿਤ ਸਭਿ ਸਿੱਧ ਧਰਤਿ ਜਹਿਂ ਮਾਨ[7] ਕੋ। ਤਿਨਕੋ ਜੀਤਨ ਭਲੇ, ਬਾਤ ਇਤ ਇਉਂ ਭਈ†। ਹੋ ਉਤ[8] ਗੋਰਖ ਕੀ ਸੁਨਹੁ ਰਿਦੈ ਜਿਮੋਂ ਤਿਨ ਠਈ ॥੪॥ਦੋਹਰਾ ॥ ਭਰਥਰਿ ਪੂਰਬ[9] ਜਬ ਮਿਲਨੋ ਸੁਨੇ ਬਚਨ ਤਤਸਾਰ। ਗੋਰਖ ਢਿਗ ਗਮਨਨੋ ਤਬਹਿ ਬੈਦਨੋ ਪਦ ਸਿਰ ਧਾਰਿ ॥ ੫ ॥ ਅੜਿੱਲ ॥ [10]ਸੁਨਹੁ ਗੁਰੂ ਜੀ ਬੈਨ ਧਰਾ ਪ੍ਰਭੁ ਅਵਤਰੇ[10]।ਮਿਲਨੋ ਦੇਵਰਿਖ[11] ਮੋਹ ਤਬੈ ਤਿਨ ਸੁਧ ਕਰੇ[12]। ਮੈਂ ਬੈਠਨੋ ਇਕ ਥਾਨ ਤਹਾਂ ਸੋ ਆਇਕੈ। ਹੋ ਪ੍ਰਸ਼ਨ ਉੱਤਰ ਕਹਿ ਸਾਰ ਰਹਨੋ ਹਰਖਾਇ ਕੈ ॥੬॥ ਮਿਲਹੁ ਜਾਇ ਕਿਹ[13]ਥਾਨ ਪੰਥ[14] ਨਿਜ[15] ਆਨਿਯੇ। ਦੀਜੈ ਤਿਹ ਉਪਦੇਸ਼ ਜੋਗ ਗੁਨ ਗਾਨਿਯੇ। ਪੂਜਹਿ ਜਗਤ ਬਿਸਾਲ ਆਪ ਕੋ ਬਿਦਤ ਹੀ। ਹੋ ਸੁਜਸ ਹੋਇ ਵਿਸਤਾਰ ਬ੍ਰਹਮੰਡਹਿ ਜਹਿ ਤਹੀਂ ॥ ੭ ॥ ਯੌਂ ਨ ਲਖਹੁ[16] ਮਨ ਮਾਂਹਿ--ਪ੍ਰਭੂ ਕਿਉਂ ਮਗ ਪਰੇ[17]--।ਰਾਮ,ਕ੍ਰਿਸ਼ਨ ਅਵਤਾਰ ਆਨਿ ਜਗ ਗੁਰੁ ਕਰੇ। ਜਾਇ ਦੇਹੁ ਉਪਦੇ.. ਜਹਾਂ ਮਿਲ ਜਾਵਈ। ਹੋ ਲੇਯ ਜੋਗ ਕੋ ਧਾਰਿ ਸੁਜਸ ਜਗ ਛਾਵਈ[18]॥੮॥ਦੋਹਰਾ॥ ਸੁਨਿ ਗੋਰਖ ਮਨ ਮਹਿਂ ਲਖੀ--ਸ਼ਕਤਿਵਾਨ ਹੈ ਕੋਇ। ਸ਼੍ਰੀ ਬਿਸ਼ਨੂ ਅਵਤਾਰ ਜੋ ਅਬਿ ਕਲਿ ਮਹਿਂ ਕਨੋਂ ਹੋਇ॥੯॥ ਸੋਰਠਾ॥ ਤਦਪਿ ਜੀਤ ਕਰ ਤਾਂਹਿ ਮੈਂ ਆਨੋ ਨਿਜ ਪੰਥ ਮੈਂ--। ਅਸਿ ਬਿਧਿ ਧਰਿ ਉਰ ਮਾਂਹਿ ਕੀਨ ਪਯਾਨਾ ਮੇਰੁ[19]ਤੇ‡॥੧੦॥ ਉਤ ਗੋਰਖ ਯੌਂ ਕੀਨ,ਗੁਰੂਕਥਾ ਇਤਕੀ ਸੁਨਹੁ। ਗਮਨੇ ਪ੍ਰਭੂ ਪ੍ਰਬੀਨ ਜਿਨ ਬਾਨੀ ਤੇ ਸ਼ਾਂਤਿ ਹੈ ॥੧੧॥ਛਪਯ॥ ਪ੍ਰਸ-

---

[1]ਭਰੋਸਾ। [2]ਮਨ ਵਿਚ ਭਰੇ ਯਾ ਟਿਕੇ ਹਨ। ਛਕਨਾ ਦਾ ਭਾਵ ਨਸ਼ੇ ਵਿੱਚ ਹੋਨਾ ਭੀ ਹੈ ਭੀ ਯਾ ਇਨ੍ਹਾਂ ਗੁਣਾਂ ਦਾ ਅੰਦਰ ਸਾਹਸ ਹੈ। [3]ਮੋਹ ਦੇ ਜਿੱਤਣ ਲਈ। [4]ਮਾਰੋ ਮਾਰੋ। [5]ਕਹਿੰਦੇ ਹਨ। [6]ਸੁਮੇਰ ਪਰਬਤ। [7]ਹੰਕਾਰ। [8]ਉਧਰ। [9]ਪਹਿਲੇ। [10]ਅਵਤਾਰ ਧਾਰਿਆ ਹੈ। [11]ਨਾਰਦ। [12]ਖਬਰ ਕੀਤੀ ਹੈ। [13]ਕਿਸੇ। [14]ਮਤ ਵਿਚ। [15]ਆਪਣੇ। [16]ਇਹ ਨਾਂ ਜਾਣੋ। [17]ਕਿੱਕੁਰ (ਸਾਡੇ) ਰਾਹ ਪੈ ਜਾਏਗਾ। [18]ਸੁਮੇਰ।

*ਪਾ--ਚਵੇ ਔਰ ਵਡੇ ਸੰਗ। †ਪਾ:--ਯੌ ਮਨ ਭਈ।

‡ਗੋਰਖ ਸੁਮੇਰ ਦਾ ਵਾਸੀ ਨਹੀਂ ਸੀ, ਹੁਣ ਚਲਿਆ ਹੈ, ਇਹ ਗੱਲ ਯਾਦ ਰਹੇ।

ਥਾਨੈ[੧] ਗੁਨਖਾਨਿ ਹਨਿਨਿ ਸਭਿ ਸਿੱਧਨ ਮਾਨਾ।ਗਏ ਹਿਮਾਚਲ*ਊਰਧ[੨] ਦੇਖਿ ਬੋਲਯੋ ਮਰਦਾਨਾ। 'ਸੇਤ ਹੀ ਸੇਤ[੩] ਸਥਾਨ* ਜਹਾਂ ਕਹਿਂ ਸਰਬ ਦਿਸਾਵਹਿ। ਰਚਨਾ ਇਹ ਭਗਵੰਤ ਰਿਦੇ ਕਛੁ ਸਮਝ ਨ ਆਵਹਿ। ਕਹੋ ਸਰਬ ਬਿਰਤੰਤ ਇਹ ਨਾਮ ਪਹਾਰ ਬਖਾਨ ਕਰਿ'।ਨਿਜ ਸ਼੍ਰੋਨਨ ਮੈਂ ਸੁਨਿ ਬੈਨ[੪] ਕੋ ਬੋਲੇ ਮੁਖ ਤੇ ਜਗਤ ਗੁਰੁ ॥੧੨॥ ਦੋਹਰਾ ॥ 'ਨਾਮ ਹਿਮਾਲੈ ਸੈਲ[੫] ਕੋ ਬਹੁਰ ਸੇਤ ਜੋ ਦੇਖ। ਪਰੀ ਬਰਫ ਸੋ ਜਮ ਰਹੀ ਸੀਤਹਿਂ ਕਰਹਿ ਬਿਸ਼ੇਖ ॥ ੧੩ ॥ ਸ੍ਰੈਯਾ ॥ ਪਾਂਡਵ[੬]ਆਨ ਗਰੇ[੭] ਇਸ ਮੈਂ,ਖਗ[੮] ਜਾਵਤਿ ਯਾਂ ਪਰ ਸੋ ਗਰ ਜਾਈ[੯]†। ਏਕ ਬਚਯੋ ਧ੍ਰਮਰਾਇ ਕੋ ਤਾਤ[੧੦] ਨ ਆਯੋ ਇਤੈ ਸੁਰਲੋਕ ਸਿਧਾਈ[੧੧]‡। ਸ਼੍ਰੀ ਕਰਤਾਰ ਦਯਾ ਤੁਝ ਪੈ ਤਨ ਖੇਦ ਨਹੀਂ ਇਹ ਠੌਰ ਦਿਖਾਈ'।ਆਗੈ ਚਲੇ-ਸਿਰਧਾਰ§ ਪਹਾਰ-ਬਿਲੋਕਤਿ ਤਾਂਹਿਕੋ

[੧]ਗਏ। [੨]ਹਿਮਾਲਾ ਪਹਾੜ ਉੱਪਰ। [੩]ਚਿੱਟਾ ਹੀ ਚਿੱਟਾ। [੪]ਬਚਨ। [੫]ਹਿਮਾਲਾ ਪਹਾੜ। [੬](ਪੰਜੇ)ਪਾਂਡੇ। [੭]ਗਲ ਗਏ। [੮]ਪੰਛੀ। [੯]ਗਲ ਜਾਂਦਾ ਹੈ। [੧੦]ਧਰਮਰਾਜ ਦਾ ਪੁਤ੍ਰ,ਯੁਧਿਸ਼ਟਰ। [੧੧]ਦੇਵਪੁਰੀ ਚਲਾ ਗਿਆ। *ਕੈਲਾਸ਼ ਪਹਾੜ ਦੇ ਪਾਸ ਮਾਨਸਰੋਵਰ ਝੀਲ ਹੈ, ਉਸਤੋਂ ਅੱਗੇ ਸੋਨਾਂ ਬੀ ਨਿੱਕਲਦਾ ਹੈ, ਗ੍ਰਾਲਬਨ ਸੁਮੇਰ ਤੋਂ ਇਹੋ ਟਿਕਾਣਾ ਮੁਰਾਦ ਹੈ ਇਸ ਥਾਂ ਨੂੰ ਬੋਧੀ ਤੇ ਹਿੰਦੂ ਤਪੱਸ੍ਵੀ ਦੋਵੇਂ ਤੀਰਥ ਮੰਨਦੇ ਹਨ। ਥਾਂ ਦਾ ਚਿੱਟਾ ਨਜ਼ਰ ਪੈਣ ਦੀ ਮੁਰਾਦ ਬਰਫ ਤੋਂ ਹੈ ਜੋ ਓਥੇ ਵਰਹੇ ਦਾ ਬਹੁਤ ਸਾਰਾ ਹਿੱਸਾ ਰਹਿੰਦੀ ਹੈ। ਕੈਲਾਸ਼ ਦੀ ਚੋਟੀ ਤਾਂ ਸਾਲ ਭਰ ਹੀ ਬਰਫਾਨੀ ਰਹਿੰਦੀ ਹੈ। ਅੰਕ ੧੩ ਵਿੱਚ ਬਰਫ ਦਾ ਪਤਾ ਆਪ ਦਿੰਦੇ ਹਨ। ਵਿਸ਼ੇਸ਼ ਵੇਖੋ ਇਸੇ ਪੋਥੀ ਦੇ ਅਧਜਾਯ ੬੪, ਅੰਕ ੨੪ ਦੀ ਟੂਕ।

†ਭਾਵ ਬਰਫ ਤੇ ਸਰਦੀ ਐਤਨੀ ਹੈ ਕਿ ਇਧਰ ਦੇ ਲੋਕ ਜੇ ਓਥੇ ਜਾਕੇ ਬਾਰਾਂ ਮਹੀਨੇ ਰਹਿਣ ਲਗਪੈਣ ਤਾਂ ਸਰਦੀ ਬਹੁਤ ਚਿਰ ਨਾ ਝੱਲ ਸਕਣ ਕਰਕੇ ਮਰ ਜਾਂਦੇ ਹਨ।

‡ਇਹ ਪਾਂਡਵਾਂ ਬਾਬਤ ਰਵਾਯਤ ਹੈ ਕਿ ਰਾਜ ਛੱਡਕੇ ਤਪੱਸਯਾ ਕਰਨ ਓਧਰ ਗਏ ਸਨ। ਦ੍ਰੌਪਦੀ ਤੇ ਚਾਰੇ ਭਰਾ ਇਕ ਇਕ ਕਰਕੇ ਇਨ੍ਹਾਂ ਬਰਫਾਂ ਵਿਚ ਹੀ ਮਰ ਗਏ। ਕੇਵਲ ਯੁਧਿਸ਼ਟਰ ਅਪਣੇ ਕੁੱਤੇ ਸਮੇਤ ਵੈਕੁੰਠਾਂ ਵਿਚ ਅਪੜਿਆ ਸੀ। ਗਰਮ ਮੁਲਕਾਂ ਦੇ ਵਾਸੀਆਂ ਦਾ ਇਥੇ ਪਹੁੰਚਣਾ ਅਜੇ ਬੀ ਕਠਨ ਹੈ, ਗਰਮੀਆਂ ਦੇ ਮੌਸਮ ਵਿਚ ਥੋੜੇ ਚਿਰ ਲਈ ਲੋਕੀ ਆ ਜਾ ਸਕਦੇ ਹਨ।

§ਸਿਰਧਾਰ-ਕਿਸੇ ਪਹਾੜ ਦੀ ਚੋਟੀ ਦਾ ਨਾਮ ਹੈ। ਸੁਰਦਾਰੁ=ਚੀੜ ਜਿਸਨੂੰ ਦੇਉਦਾਰ ਕਹਿੰਦੇ ਹਨ, ਸੁਰਦਾਰੁ ਪਰਬਤ, ਦੇਉਦਾਰਾਂ ਵਾਲਾ ਪਹਾੜ। ਕਿਸੇ ਪਹਾੜ ਦਾ ਨਾਮ ਜਾਪਦਾ ਹੈ, ਭਾਵ ਹੈ ਕਿ ਜਿਥੋਂ ਤਾਈਂ ਕਿ ਬ੍ਰਿਛ ਤੇ ਕੁਛ ਵਸੋਂ ਹੈ, ਇਸਤੋਂ ਅੱਗੇ ਫੇਰ ਜਿਉਂ ਜਿਉਂ ਜਾਓ ਬ੍ਰਿਛ ਨਹੀਂ, ਵਸੋਂ ਨਹੀ, ਗੋਰਖ ਤਦੇ ਓਥੇ ਆਕੇ ਅੱਗੇ ਜਾਣੋਂ ਰੋਕਦਾ ਹੈ, ਅੱਗੇ ਫੇਰ ਰਾਹ ਪਗਡੰਡੀ ਬੀ ਨਹੀਂ ਮਿਲਦੀ। ਇਸੇ ਅਧਜਾਯ ਦੇ ਅੰਕ ੧੦ ਵਿੱਚ ਦੱਸਿਆ ਹੈ ਕਿ ਗੋਰਖ ਸੁਮੇਰ ਤੇ ਗਿਆ ਜਿਸ ਤੋਂ ਸਪਸ਼ਟ ਹੈ ਕਿ ਸਿੱਧਾਂ ਦਾ ਟਿਕਾਣਾ ਉਰੇ ਕਿਤੇ ਜ਼ਰਾ ਘੱਟ ਠੰਢੇ ਥਾਂ ਤੇ ਸੀ।

ਬਾਨੀ ਅਲਾਈ ॥ ੧੪ ॥ ਸ੍ਵੈਯਾ ॥ 'ਗੈਲ[1] ਨਹੀ ਇਹ ਸੈਲ[2] ਕੇ ਊਪਰ ਸੀਸ ਅਧੋ ਪਦ ਊਰਧ[3] ਹੋਊ । ਕੋ ਨਹਿੰ ਆਇ, ਮਹਾਂ ਬਿਖਰੋ ਮਗ, ਆਵਤਿ ਸੋ ਹੁਇ ਖੇਚਰ[4] ਜੋਊ'। ਸੇਵਕ ਸ਼ਾਮ ਸਦਾ ਸੁਖਧਾਮ ਭਨੈਂ ਅਭਿਰਾਮ[5] ਸੁਨੈ ਹਮ ਦੋਊ[6] । ਗੋਰਖ ਆਇ ਗਯੋ ਢਿਗ ਤਾਂ ਛਿਨ ਵਾਕ ਉਚਾਰਤਿ 'ਹੋਤੁਮ ਕੋਊ?॥੧੫॥ਕਬਿੱਤ॥ਕੌਨ ਤੁਮ ਨਾਮ?ਦੇਸ਼ ਛੋਰਿ ਆਯੋ ਕੌਨ ਨਾਮ ? ਕੌਨ ਤੇਰੀ ਜਾਤਿ ? ਕੀਓ ਕਿਤਕੋ ਪਯਾਨ ਹੈ?। ਗੈਲ ਨ ਬਸੁੰਧਰਾ[7], ਪ੍ਰਕਾਸ਼ੇ ਮਾਰਤੰਡ[8] ਨਹਿੰ*, ਦੇਖੇ ਡਰ ਲਾਗੈ ਆਗੈ ਰਾਖਸ਼ ਭਯਾਨ[9] ਹੈਂ† । ਕੈਸੇ ਜਾਵੋ ਆਗੇ ? ਪੀਛੇ ਹਟੋ ਅਬ ਭਾਗੇ ਜਾਹੁ ਕੋ ਨ ਦੁਖ ਲਾਗੇ ਮਮ ਬਚਨ ਜੋ ਮਾਨਿ ਹੈਂ । ਪੂਰੋ ਗੁਰੁ ਕੀਜੈ,ਇਤ ਜਾਨਿ ਨਾਮ ਲੀਜੈ ਤਬ, ਬਿਨਾ ਆਈ ਚਲੈ ਕੈਸੇ ਦੇਨ ਨਿਜ ਪ੍ਰਾਨ ਹੈ?'॥੧੬॥ ਕਬਿੱਤ॥ [10]'ਰੂਪ ਅਚਰਜ ਹਮ, ਜਾਤਿ ਤੇ ਅਜਾਤਿ ਭਏ ਦੇਸ਼ ਜਾਨਿ ਸੋਊ ਜਹਿੰ ਸਸੀ ਨਹਿੰ ਭਾਨੁ‡ ਕੋ । ਹਟੇ ਅਬ ਬਨੈ ਨਹਿੰ, ਜਾਵੋਂ ਜੀਅ ਮਾਂਹਿ ਜਹਿੰ[11] ਰਿਦੇ ਜੁ ਹਮਾਰੇ ਭਯ ਭਯੋ ਸਭਿ ਹਾਨਕੋ । ਦੁਖ ਸੁਖ ਜਾਨ ਸਮ, ਆਏ ਇਹ ਥਾਨ ਚਲਿ,ਗੁਰੂ ਏਕੁੰਕਾਰ, ਜਾਂ ਕੇ ਨਹੀ ਹੈ ਸਮਾਨ ਕੋ[12] । ਭੂਲਜੋ ਰਿਦੇ ਗੋਰਖ ਤੂੰ,ਸੁਧ ਤੇਰੀ ਗਈ ਸਭਿ,ਔਧ[13]ਕੋ ਬਧਾਇਔਧ[14]ਭਯੋ ਮਨੋ ਮਾਨ ਕੋ[15]॥੧੭॥ਕਬਿੱਤ॥ [16]'ਮਲ ਮੂਤ ਦੇਹਿ ਤੇਰੀ ਮਾਨ ਲੇਹਿ ਬਾਤ ਮੇਰੀ ਕਾਇਰ ਜਨੋਂ ਧਾਮ ਬੋਲ ਬੋਲਤਿ ਨਿਲਾਜ ਹੈਂ । ਦੇਖੋ ਜਾਇ ਆਗੇ ਕੈਸੇ ਤਹਾਂ ਦੁਖ ਲਾਗੈ ਤੋਹਿ ਐਸੇ ਹੌਂ ਹੂੰ ਜਾਨੋਂ,ਭਯ ਦੇਖਿ ਕਰਿ ਭਾਜ ਹੈਂ।ਕੌਨ ਬੇਖ ਤੇਰਾ ਐਸੋ ਆਗੈ ਨਹਿੰ ਹੇਰਾ ਕਬਿ, ਹਠ ਤਜਾਗ ਦੀਜੈ ਮਨ ਹੋਇ ਸ਼ੁਭ ਕਾਜ ਹੈ।ਰਾਮ ਜਦੁ ਪਤਿ[17]ਆਦਿ ਕੀਨੋ ਜਗ ਗੁਰੂ ਆਇ,ਤੁਮ ਕਨੋਂ

---

[1]ਰਾਹ। [2]ਪਹਾੜ। [3]ਸਿਰ ਹੇਠ ਤੇ ਪੈਰ ਉੱਪਰ ਨੂੰ। [4]ਅਕਾਸ਼ ਵਿੱਚ ਉਡਣ ਵਾਲੇ। (ਅ) ਜੋ ਖੇਚਰੀ ਜਾਣੇ ਭਾਵ ਜੋਗ ਜਾਣੇ। (ਏ) ਜੇਹੜਾ ਆਵੇ ਉਸ ਨੂੰ ਖੇਚਰ=ਖੇਚਲ (ਤਕਲੀਫ) ਹੁੰਦੀ ਹੈ। [5]ਸੁੰਦਰ। [6]ਭਾਵ ਭਾਈ ਬਾਲਾ ਤੇ ਮਰਦਾਨਾ। [7]ਪ੍ਰਿਥਵੀ (ਢਾਂਕੂ)। [8]ਸੂਰਜ। [9]ਭਯਾਨਕ। [10]ਗੁਰੂ ਜੀ ਬੋਲੇ। [11]ਜਿੱਥੇ ਜੀ ਵਿੱਚ ਹੈ ਜਾਣਾ। [12]ਕੋਈ। [13]ਆਯੁ। [14]ਹੱਦ। [15]ਮਨ ਦੇ ਮਾਨ ਦੀ। [16]ਗੋਰਖ ਬੋਲਿਆ। [17]ਕ੍ਰਿਸ਼ਨ ਜੀ।

*ਕੋਈ ਦੇਉਦਾਰਾਂ ਦਾ ਘਨਾ ਜੰਗਲ ਹਨੇਰੇ ਵਾਲਾ ਹੋਣਾ ਹੈ।

†ਅਸਾਂ ਮਾਨਸਰੋਵਰ ਹੋ ਆਏ ਯਾਤ੍ਰੀਆਂ ਤੋਂ ਸੁਣਿਆ ਹੈ ਕਿ ਬੇਤਰਸ ਜਾਂਗਲੀ ਲੋਕ ਅਜੇ ਬੀ ਓਧਰ ਕਿਤੇ ਕਿਤੇ ਹੈਨ। ‡ਜਿਥੇ ਚੰਦ ਸੂਰਜ ਨਹੀਂ ਸਾਖੀ ਅਵਸਥਾ, ਅਪਨਾ ਨਿਜਸਰੂਪ ਰੂਪੀ ਦੇਸ਼। ਅਰੀਮ ਅਵਸਥਾ।

ਨ ਕਰੋ? ਪਰਤਾਪ ਵਡੋ ਛਾਜ ਹੈ[1]' ॥੧੮॥ ਕਬਿੱਤ ॥ 'ਨਾਮ ਕੇ ਪ੍ਰਤਾਪ ਸੋਂ ਪਵਿੱਤ੍ਰ ਦੇਹਿ ਭਈ ਮੇਰੀ, ਕਾਇਰ ਹੈ ਸੋਊ ਤੁਝ ਜੈਸੇ ਬਿਲਲਾਇ ਹੈਂ[2]। ਦੇਖਨੇ ਕੀ ਇੱਛਾ ਉਰ ਦੇਖੈਂ ਆਗੈ ਜਾਇ ਦੂਰ, ਬੋਲਿਕੈ ਡਰਾਵੈਂ ਨਹਿਯਾਂ ਤੇ ਹਟਜਾਇ ਹੈਂ।ਬੇਖਏਕੈਂਕਾਰੀ ਨਿੱਤਆਦਿਅੰਤ ਹੋਤਿ ਸੱਤਿਤਹਾਂ ਕੀ ਪਹੁੰਚ ਨਹਿੰ ਕੈਸੇ ਸਮਝਾਇਹੈਂ। ਹਠ ਕੈਸੇ ਤਜਾਗੈਂ? ਹਠ ਹੀ ਸੇ ਸੂਰਾ ਪੂਰਾ ਹੋਇ,ਗੁਰੁ ਪੂਰਾ ਕੀਨੋ ਨਹਿੰ,ਯਾਂਤੇ ਤੂੰ ਅਲਾਇ ਹੈਂ' ॥੧੯॥ ਸ੍ਰੈਯਾ ॥[3] 'ਜੋਗਤੇ ਹੋਤਿ ਸਰੀਰ ਸਦਾ ਥਿਰਨੌਨਿਧਿ ਸਿੱਧਿਅਠਾਰਹਿੰ ਪਾਸੂ[4]।ਪੂਜਬਨੈ ਜਗਮੈਂ ਪ੍ਰਗਟਾਇ ਰਜਾਇ[5] ਚਲੈ ਸਭਿ ਊਪਰ ਤਾਸੂ[6]। ਚਾਹਿ ਰਿਦੇ ਮਹਿ ਜੋ ਹੁਇ ਕਾਂਹਿ ਕੀ ਸੋ ਕਰਿ ਲੇਤਿ ਵਧੇ ਬਲ ਰਾਸੂ[7]।ਪੂਰਨ ਹੈ ਗੁਨਰੂਰਨਸੋਂ ਮਨ ਝੂਰਨ ਮਾਨਿਕੈ ਸੀਖ ਪ੍ਰਯਾਸੂ[8]'॥੨੦॥ਸ੍ਰੈਯਾ॥[9]'ਛੋਰਿ ਦਈ ਤਨ ਹੈਂਤ[10] ਹੁਤੀ ਚਿਤ*ਰਾਖਨ ਕੋ ਥਿਰ ਕੌਨ ਹੈਕਾਮੂ।ਜੇ ਨਿਧਿ ਸਿੱਧਿ ਸੁ ਦਾਸੀਭਈ ਲਿਯ ਦੇਵ ਤਰੋਵਰੁ ਸ੍ਰੀ ਹਰਿਨਾਮੂ[11]।ਮਾਨਵ[12] ਮਾਂਹਿ ਪੂਜਾਵਨ ਕੀ ਮਨ ਥਾਸ਼ਨ[13]ਨਾਸ਼ਕਰੀ ਵਡਆਮੂ[14]।ਕਾਹਿਕੀ ਚਾਹਿਨਹੀਂ ਉਰ ਮਾਂਹਿਅਘਾਇ ਰਹੇ ਸੁਖ ਭਾ ਅਭਿਰਾਮੂ'॥੨੧॥ ਸ੍ਰੈਯਾ॥ ਗੋਰਖ ਸ਼ੋਨ ਸੁਨੇ ਜਬ ਬੈਨ ਲਖੀ ਮਨਮੈਂ--ਇਹ ਮਾਨਤਿ ਨਾਂਹੀ।ਲਾਇ ਅਬੈ ਸ਼ਕਤੀ ਪਰਖੋਂ ਮੁਖ ਬੋਲਤਿਹੈ ਕਿਧੌਂ ਸਾਚੋ ਭੀ ਆਹੀ--।ਜਾਸ ਸਿਲਾ ਪਰ ਬੈਸੇ ਗੁਰੂ ਬਲ ਕੀਨ ਉਡ਼ਾਵਨ ਕੋ ਬਹੁ ਤਾਂਹੀ।ਨੈਕ ਹਲੀ ਨਹਿੰ ਅੰਗਦ ਲਾਤ ਸੀ[15],ਜਾਨਜੋ ਪ੍ਰਤਾਪ ਸਹੀ ਮਨਮਾਂਹੀ॥੨੨॥ਸ੍ਰੈਯਾ ॥ ਧੌਂਕਰਿ ਗੋਰਖ ਲੋਪ ਭਯੋ ਉਰ ਬੀਚ ਬਿਚਾਰਤਿ ਜਾਵਤਿ ਸੋਈ।--ਹੋਇਵਡੋ ਪਰਤਾਪ ਸੋਸਾਰਹਿ ਜੌ ਹਮਰੋ ਇਹ ਸੇਵਕ ਹੋਈ। ਪੰਥ ਪ੍ਰਕਾਸ਼ ਬਿਸਾਲ ਕਰੈ ਮਮ, ਯਾ ਸਮ ਔਰ ਨ ਦੀਸਤਿ ਕੋਈ।ਮਾਨਹਿ ਆਨ ਜਿ ਦੇਸ਼ ਮਹਾਨ ਬਨੈ ਸਭਿ ਥਾਨ ਮੈਂ ਸੇਵਕ ਲੋਈ[16]--॥੨੩॥ਦੋਹਰਾ॥ ਏਕ ਗ੍ਰਾਮ ਕੋ ਭੂਪ ਜਨੋਂ ਚਹਿਤਿ ਚਤੁਰਦਿਸ਼[17] ਜੀਤ। ਗੋਰਖ ਇੱਛਾ ਕਰਤਿ ਤਨੋਂ ਜਨੋਂ ਪ੍ਰਾਪਤਿ ਬਿੱਪ੍ਰੀਤਿ[18] ॥ ੨੪ ॥ ਸ੍ਰੈਯਾ ॥ ਸਿਧ ਮੰਡਲ ਮੈਂ

---

[1]ਹੋਵੇਗਾ। [2]ਬਿਰਲਾਪ ਕਰਦੇ ਹਨ। [3]ਗੋਰਖ ਵਾਚ। [4]ਕੋਲ। [5]ਹੁਕਮ। [6]ਤਿਸਦਾ। [7]ਬਲ ਦੀ ਰਾਸ। [8]ਯਤਨ ਕਰਕੇ (ਭੇਤੀ) ਸਿੱਖਯਾ ਲੈ ਲੈ। [9]ਗੁਰੂ ਜੀ ਬੋਲੇ। [10]ਹੈਗਤਾ। [11]ਕਲਪ ਬ੍ਰਿੱਛ ਹਰੀ ਨਾਮ (ਰੂਪੀ)। [12]ਮਨੁੱਖਾਂ। [13]ਵਾਸ਼ਨਾਂ। [14]ਵਡਾ ਰੋਗ (ਜਾਣਕੇ)। [15]ਅੰਗਦ ਦੀ ਲੱਤ ਵਾਂਗ (ਜੋ ਰਾਵਣ ਦੇ ਦਰਬਾਰ ਵਿੱਚ ਕਿਸੇ ਪਾਸੋਂ ਉਠਾਈ ਨਹੀਂ ਗਈ ਸੀ)। [16]ਲੋਕੀ। [17]ਚਾਰੋਂ ਤਰਫ। [18]ਉਲਟੀ। *ਪਾ:-ਜਿਨ।

ਪ੍ਰਗਟਨੋ ਤਬ ਜਾਇ ਰਿਦੈ ਬਹੁ ਚਿੰਤ ਉਪਾਇ ਬਿਚਾਰੇ।ਇਤ ਸ਼੍ਰੀ ਗੁਰੁ ਸੋਂ ਮਰਦਾਨੇ ਤਬੈ ਹਿਤ ਬੂਝਨ ਕੇ ਮੁਖ ਵਾਕ ਉਚਾਰੇ। 'ਸਵਿਤਾ[1] ਨਹਿੰ ਦੀਸਤਿ ਹੈ ਕਰੁਨਾਨਿਧਿ ! ਜੌ ਹਮ ਊਰਧ[2] ਓਰ ਨਿਹਾਰੇਂ'। ਗੁਰੁ ਭਾਖਤਿ 'ਨੀਚੇ ਕੋ ਡੀਠ ਕਰੋ ਪਸ਼ਚਾਤ ਦਿਸ਼ਾ[3] ਹੂੰ ਕੀ ਓਰ[4] ਪਧਾਰੇ*' ॥ ੨੫ ॥ ਦੋਹਰਾ॥ 'ਕਿਤੀ ਦੂਰ ਹੈ ਧਰਾ ਤੇ ਊਚੇ ਸੂਰਜ ਚੰਦ । ਪੁਨ ਉਡਗਨ[5] ਕੀ ਬਾਰਤਾ ਕਹਿਯੇ ਸਭਿਹਿ ਮੁਕੰਦ![6]' ॥੨੬॥ ਸ੍ਰੈਯਾ ॥ 'ਜੋਜਨ[7] ਲਾਖ† ਲਖੇ ਉਰ ਮੇ ਧਰ ਊਚੋ ਇਤੋ ਰਵਿ[8] ਕੋ ਰਥ ਜਾਈ। ਹੈ ਤਿਤਨੋ ਤਿਸ ਤੇ ਸਸਿ[9] ਊਰਧ[10] ਤਾਰਨ ਕੀ ਮਿਰਜਾਦ ਨ ਕਾਈ। ਊਚੇ ਅਧੋ[11] ਤਿਨਕੇ ਪੁਰਿਹੋਂ ਸਭਿਕੇ ਸਿਰ ਊਪਰ ਧ੍ਰੁਅ ਸੁਹਾਈ।ਬਾਰਿਕ ਪੰਚਹੀ ਸੰਮਤ[12]ਕੋ ਹਠ ਕੀਨ ਵਡੋ ਜਿਨ ਘਾਲ ਕਮਾਈ' ॥੨੭ ॥ ਅੜਿੱਲ ॥ ਸੁਨਿ ਮਰਦਾਨਾ ਕਹੈ 'ਪ੍ਰਭੂ ਇਕ ਵੇਰਜੀ। ਦਰਸ਼ਨ ਕੀਜੈ ਤਾਂਹਿ ਜੁ ਸ਼ਿਖਰ[13] ਸੁਮੇਰੁ ਜੀ[14]। ਬਾਲਕ ਬੈਸ ਬਿਸਾਲ ਤਪੋ ਤਪ ਕਠਨ ਜਿਹ। ਹੋ ਅਬਚਲ ਪਦਵੀ ਪਾਇ ਬਸਯੋ ਸੁਖ ਥਾਨ ਮਹਿੰ' ॥੨੮॥ ਬਿਗਸੇ ਪੰਕਜ ਬਦਨ ਬਚਨ ਮੁਖ ਸੋਂ ਭਨਯੋ। 'ਮਰਦਾਨਾ ਕਯਾ ਕਹਿਤਿ ਰਿਦੇ ਤੁਮ ਕਿਵ ਗੁਨਯੋ। ਆਗੈ ਚਾਹਤਿ ਚਲਯੋ ਪਿਖਨ ਧ੍ਰੁ ਥਾਨ ਕੋ। ਹੋਤੁਮ ਨਿਜ ਮਨ ਕੀ ਦੇਹੁ ਚਹੋ ਕਿ ਨ‡ਜਾਨਕੋ?' ॥ ੨੯ ॥ ਸ੍ਰੀ ਅੰਗਦ ਜੀ ਸੁਨਹੁ ਬਚਨਤਬ ਮੈਂ ਕਹੋ।ਮਰਦਾਨਾ ਜੋ ਕਹਤਿ ਸੁ ਨੀਕੀ ਬਿਧਿ ਅਹੋ। ਜੇ ਊਰਧ ਹੈਂ ਥਾਨ ਬਸਤਿ ਜੇ ਤਿਨਹਿ ਮੈਂ। ਹੋ ਸਭੈ ਬਿਲੋਕਨ ਚਾਹਿ ਅਧਿਕ ਮਮ ਮਨਹਿੰ ਮੈਂ' ॥੩੦॥ਇਸ ਬਿਧਿ ਹਮ ਕੋ

---

[1]ਸੂਰਜ। [2]ਉੱਪਰ। [3]ਪੱਛਮ ਦਿਸ਼ਾ। [4]ਤਰਫ। [5]ਤਾਰਿਆਂ। [6]ਹੇ ਮੁਕਤੀ ਦਾਤੇ। [7]ਚਾਰ ਕੋਸ ਦਾ ਇਕ ਜੋਜਨ। [8]ਸੂਰਜ। [9]ਚੰਦ੍ਰਮਾਂ। [10]ਉੱਪਰ। [11]ਨੀਵੇਂ। [12]ਸਾਲ। [13]ਚੋਟੀ। [14]ਸੁਮੇਰ ਦੀ।

*ਮਲੂਮ ਹੁੰਦਾ ਹੈ, ਲੋਢੇ ਪਹਿਰ ਦਾ ਵੇਲਾ ਸੀ, ਕਿਉਂਕਿ ਗੁਰੂ ਜੀ ਕਹਿ ਰਹੇ ਹਨ 'ਦੇਖ ਪੱਛੋਂ ਵਲ ਸੂਰਜ ਭੱਜਾ ਜਾਂਦਾ ਹੈ'। ਉਚੇ ਪਹਾੜਾਂ ਤੋਂ ਡੁੱਬਣ ਵੇਲੇ ਸੂਰਜ ਹੇਠਾਂ ਨੂੰ ਦਿਸਦਾ ਹੈ।

†ਇਹ ਹਿਸਾਬ ਗੁਰੂ ਉਚਾਰਿਤ ਨਹੀਂ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼੍ਰੀ ਮੁਖ ਵਾਕ ਐਸੇ ਬਚਨ ਤੇ ਹਿਸਾਬ ਕਿਤੇ ਨਹੀਂ ਆਉਂਦੇ। ਨਾ ਗੁਰੂ ਜੀ ਖਗੋਲ ਵਿਦਯਾ ਦਾ ਉਪਦੇਸ਼ ਦੇ ਰਹੇ ਹਨ।

ਫਿਰ ਯੋਜਨ ਦੀ ਮਿਣਤੀ ਨਿਸ਼ਚਿਤ ਨਹੀਂ, ਯੋਜਨ ੨ ਕੋਸ ਦਾ ਬੀ ਹੈ, ਚਾਰ ਕੋਸ ਦਾ ਬੀ, ੮ ਕੋਸ ਦਾ ਬੀ ਤੇ ਦਸ ਹਜ਼ਾਰ ਕੋਸ ਦਾ ਬੀ, ਵਿਸ਼ੇਸ਼ ਲਈ ਦੇਖੋ ਇਸੇ ਪੋਥੀ ਦੇ ਅਧਜਾਯ ੬੪ ਅੰਕ ੭੪ ਦੀ ਟੂਕ। ‡ਪਾਃ—ਕਿਤ।

ਬੂਝ ਦੀਨ ਦੁਖ ਭੰਜਨੀ। ਗਮਨੇ ਆਗੇ ਬਹੁਰ ਮਾਨ ਸਿਧ ਗੰਜਨੀ[1]। ਇਕ ਪਹਾਰ ਪਰ ਗਏ ਜਾਇ ਬੈਸੇ ਤਬੈ।ਹੋ ਊਨਾ ਤਾਂਕੋ ਨਾਮ ਬਤਾਯੋ ਗੁਰੁ ਤਬੈ ॥ ੩੧॥ ਉਤ ਗੋਰਖ ਕੀ ਸੁਨਹੁ ਬੁਲਾਏ ਸਿਧ ਸਬੈ। ਬੈਠੇ ਮਜਲਸ ਲਾਇ ਕਿਯੇ ਆਸਨ ਤਬੈ। ਕਿਹ[2]ਪਰ ਹੈ ਮ੍ਰਿਗ ਚਰਮ[3],ਸਿੰਘ[4] ਕੋ ਕਿਹ[5]ਲਿਯੋ। ਹੋ ਕਿਹ ਖਿੰਥਾ[6]ਗਰ ਪਹਿਰ ਜਾਹਿ ਰੰਗ ਬਹੁ ਕਿਯੋ॥੩੨॥ ਫਟਕ[7] ਮੁਦਰਾ ਪਹਿਰ ਚੀਰ ਦੈ ਕਾਨਕੋ।ਹਾਥ ਬਿਰਾਗਨਿ ਧਰੇ ਮਨਹੁ[8]ਘਰ ਮਾਨਕੋ[9]।ਸ੍ਰੋਤ ਬਿਭੂਤ[10] ਸਰੀਰ ਲਗਾਇ ਬਨਾਇਕੈ। ਹੋ ਸਿੰਙੀ ਲੇ ਕਰ ਮਾਂਹਿ ਬਜਾਇ ਸੁਨਾਇਕੈ॥੩੩॥ਫਰੁਆ[11] ਫਹੋਰੀ[12] ਹਾਥ ਪਤਾਕਾ[13]ਕਰ[14]ਕਿਸੀ। ਕਿਹ ਸੈਲੀ ਗਰ[15] ਪਾਇ ਕੁਪੀਨਹਿ[16] ਕਟ[17] ਕਸੀ। ਮੂਛੇਂ[18]ਸ਼ਮਸ[19] ਬਿਸਾਲ ਸੀਸ ਮੁੰਡਤਿ ਕਰੇ[20]। ਹੋ ਝੋਰੀ ਕੰਧੇ[21]ਪਾਇ ਸੁ ਭਿੱਖਨਾ ਹਿਤ ਧਰੇ ॥੩੪॥ ਸਰਬ ਸ਼ਕਤਿ ਕੋ ਧਰਤਿ ਗਰਬ ਉਰ ਵਧਿ ਰਹਾ। ਛਿਨ ਮਹਿੰ ਉਡ ਕਰਿ ਜਾਇ ਰਿਦੈ ਤ੍ਰਿਟਿ[22] ਹੈ ਜਹਾਂ। ਅਣੁ[23]ਸਮਾਨ[24] ਹੈ ਜਾਨਿ ਪਹਾਰ ਸਮਾਨ ਕੋ। ਹੋ ਚਹੈਂ ਚਲਾਵਹਿ ਅਚਲ[25]ਉਡੇਂ ਅਸਮਾਨ ਕੋ॥੩੫॥ ਬਨਨ ਸ਼ੇਰ ਅਰ ਸਰਪ ਸਰੂਪ ਭਯਾਨ ਕੋ। ਮਾਨਵ ਸੇਵਕ ਕਰਨ ਦਿਖਾਇ ਛਰਾਨ ਕੋ। ਚਹੁੰਦਿਸ ਬੈਸੇ ਜਬਹਿ ਲਾਇ ਆਸਨ ਸਬੈ। ਹੋ ਬੋਲਯੋ ਤਿਨ ਪ੍ਰਤਿ ਬਚਨ ਗੁਨਤਿ ਗੋਰਖ ਤਬੈ ॥੩੬॥ ਕਬਿੱਤ॥ [1]ਨਾਨਕ ਹੈ ਤਪਾ ਇਕ,ਮਲ ਮੂਤ ਦੇਹਿ ਜਾਂਕੀ, ਤੁਮਰੋ ਸਥਾਨ ਦੇਖਿਬੇ ਕੇ ਹਿਤ ਆਵਈ। ਹੋਇ ਜੂ ਸੁਜਾਨ ਕਲਾਵਾਨ ਗੁਨਵਾਨ ਵਡੋ ਬਾਦ ਕਰੈ ਤਾਂਸੋਂ ਜਾਇ ਜੀਤ ਕੈ ਹਟਾਵਈ। ਨਾਂ ਤੋ ਉਪਦੇਸ਼ ਦੈਕੈ ਚੇਲੋ ਕਰਿ ਲਯਾਵੈ ਤਾਂਕੋ, ਰਲੈ ਸਿੱਧ ਮਾਂਹੀ ਸੋ ਅਮਰ ਪਦ ਪਾਵਈ।ਬੈਸੇ ਜੇਤੇ ਪਾਸ ਭਯੋ ਸਭਿਕੋ ਹੁਲਾਸ ਉਰ ਖਾਇਕੈ ਤਮਕ ਕੋ[26]ਮਛਿੰਦ੍ ਯੌਂ ਅਲਾਵਈ ॥ ੩੭ ॥ ਕਬਿੱਤ ॥ [2]ਕੈਸੋ ਕੋਊ ਹੋਇ ਸਭਿ ਜੀਤੋਂ ਜਾਇ ਤਾਂਕੋ ਅਬ,ਆਵਨ ਨ ਦੈਹੋਂ ਕਿਧੌਂ[27] ਚੇਲੋ ਕਰਿ

---

[1]ਨਾਸ਼ ਕਰਨ ਵਾਸਤੇ, ਯਾ ਵਾਲੇ। [2]ਕਿਸੇ। [3]ਹਰਨ ਦੀ ਖੱਲ। [4]ਸ਼ੇਰ (ਦੀ ਖੱਲ)। [5]ਕਿਸੇ ਨੇ। [6]ਗੋਦੜੀ। [7]ਬਿਲੌਰੀ। [8]ਮਾਨੋਂ। [9]ਹੰਕਾਰ ਦਾ। [10]ਸੁਆਹ। [11]ਠੂਠਾ। [12]ਫੌਹੜੀ। [13]ਝੰਡੇ ਦਾ ਫਰੇਰਾ। [14]ਹੱਥ (ਵਿਚ)। [15]ਗਲ਼ ਵਿਚ)। [16]ਲੰਗੋਟੀ। [17]ਲੱਕ (ਨਾਲ)। [18]ਮੁੱਛਾਂ। [19]ਦਾਹੜੀ। [20]ਮੁੰਨੇ ਹੋਏ ਸਿਰ। [21]ਮੋਢੇ ਤੇ। [22]ਇੱਛਾ। [23]ਬਹੁਤ ਛੋਟਾ ਕਿਣਕਾ। [24]ਬਰੱਬਰ। [25]ਪਹਾੜ। [26]ਗੁੱਸਾ ਖਾਕੇ। [27]ਯਾ ਭਾਂ।

ਲਜਾਇਹੌਂ।ਦੇਹਿ ਕੋ ਬਨਾਉ ਬੂਝੋਂ, ਜੋਗ ਹੂੰ ਕੋ ਬਾਦ ਕਰੌਂ, ਕੈਸੇ ਕੈ ਜਬਾਬ ਦੇਹਿ ਤਾਂਹਿ ਕੋ ਹਟਾਇਹੌਂ। ਕਿਤਹੂੰ ਤੇ ਆਧੋ ਕਿਤ ਦੇਸ਼ ਜਾਧੋ ਚਾਹੈ ਸੋਊ, ਮਨ ਕੇ ਮਨੋਰਥ ਤਾਂ ਓਰੇ[1] ਜਿਉ[2] ਬਿਲਾਇ ਹੌਂ[3]। ਕੀਜੈ ਨ ਅਵਾਰ, ਦੀਜੈ ਆਇਸੁ ਉਚਾਰ, ਜੀਤੌਂ,ਸਭੈ ਸਿਧ ਮੰਡਲੀ ਕੋ ਬਰ ਜਬ ਪਾਇਹੌਂ" ॥੩੯॥ ਦੋਹਰਾ ॥ ਗੋਰਖ ਉਰ ਹੁਲਸਾਇਕੈ ਕੀਨੀ ਜਾਨ ਰਜਾਇ। ਜਾਨੀ ਮਨ–ਇਹ ਆਨਿ ਹੈ ਜਾਂਕੋ ਤੇਜ ਸੁਭਾਇ–॥੩੯॥ ਜਨੋਂ ਗਜ[4] ਨਿਜ ਉਰ ਗਰਬ ਕਰਿ ਸਿੰਘ ਜੀਤਨੇ ਚਾਇ। ਮ੍ਰਿਗ ਕੋ ਪਠੈ ਵੰਗਾਰ ਕੈ ਸੋ ਗਮਨਜੋ ਇਹ ਭਾਇ[5] ॥ ੪੦ ॥ ਕਵਿੱਤ ॥ ਆਧੋ ਤਬ ਧਾਇ ਗੁਰੂ ਨਾਨਕ ਸੁਹਾਏ ਜਹਿੰ, ਬਚਨ ਅਲਾਵਾ 'ਬਾਲੇ[6] ਆਧੋ ਕੌਨ ਕਾਜ ਕੋ ?। ਸ਼ਕਤਿ ਸੁ ਰਾਖੋ ਕਿਧੌਂ ਨਾਂਹੀ ਮੋਸੋਂ ਵਾਕ ਕਹੋ ? ਸਾਚਹੀ ਬਖਾਨੋਂ,ਇਹਾਂ ਬੋਲੀਐ ਨ ਪਾਜ[7] ਕੋ। ਆਗੈ ਚਲਨੋ ਚਾਹੈਂ ਜੌ ਤੂੰ, ਲੀਜੈ ਉਪਦੇਸ਼ ਹਮ[8], ਜੋਗ ਚਾਹੋ ਜੋਗ ਲੀਜੈ ਨਾਂਤੋ ਲੀਜੈ ਰਾਜਕੋ।ਜੇ ਨ ਮਾਨੈ ਬਾਤ ਮੋਰੀ ਦੇਖੋਂ ਨ ਕੁਸ਼ਲ[9]ਤੇਰੀ ਕਹੌਂ ਟੇਰਿ ਟੇਰਿ[10]ਹਟਿ ਜੱਯੈ[11]ਚਾਹੋ ਲਾਜਕੋ"॥੪੧॥ ਗੁਰੂ ਮੁਸਕਾਨੇ ਮੁਖ ਬਚਨ ਬਖਾਨੇ 'ਜੋਊ ਇੱਛਾ ਹੈ ਮਛਿੰਦਰਾ ! ਸੁ ਮਾਂਗ ਨਿਜ ਲੀਜੀਏ।ਤੋਕੋ ਬਖਸ਼ਾਇ ਕਰਤਾਰ ਤੇ ਦਿਵਾਇੰ, ਪਰ ਬੋਲ ਕੈ ਕੁਬੋਲ ਬੋਲ ਹਮਸੋਂ ਨ ਖੀਝੀਏ। ਜਹਾਂ ਲਗ ਚਾਹਿ ਤਹਾਂ ਤੀਕ ਹਮ ਜਾਹਿੰ, ਔਰ ਤੇਰੇ ਕਹੇ ਹਟੈਂ ਨਾਂਹਿ, ਸਾਚ ਯੌਂ ਪਤੀਜੀਏ। ਰਾਜ ਨਹਿੰ ਲੇਊਂ, ਉਪਦੇਸ਼ ਤੋਕੋ ਦੇਊਂ, ਅਬ ਐਸੋ ਮੋਕੋ ਚੀਨ ਜੀਅ ਜਾਨਿਯੇ ਸੁ ਕੀਜੀਏ" ॥ ੪੨ ॥ ਐਸੇ ਸੁਨਿ ਬੈਨ ਰਿਸ ਕੀਨੀ ਬਿਨ ਚੈਨ ਭਏ, ਆਰੁਨ[12] ਦੋ ਨੈਨ ਮੁਖ ਬਚਨ ਬਖਾਨਿਯਾ'ਕੇਤੇ[13]ਦਿਨ ਰਾਤਿ[14]ਸ੍ਵਾਸ,ਕੇਤੀ ਨਸਾ ਮੱਧ ਮਾਸ[15],ਅੰਗੁਰੀ ਕੈ[16] ਤਾਕ ਮੁੱਖ[17]ਕੈਸੇ ਸੈਧਿ[18]ਜਾਨਿਯਾ। ਕੋਠਰੀ ਕੈ[19],ਰੋਮ ਕੇਤੇ[20], ਪੱਲਵਕੈ[21] ਤਿਲੀ ਕਹੋ, ਕਾਰਜਾ[22] ਕੈ ਅੰਗੁਰੀ ਬਤਾਇ ਪਹਿਚਾਨਿਯਾ। ਦੇਹੀ ਕੋ ਬ੍ਰਿਤਾਂਤ[23]ਕਹੋ ਜੇ ਤੂੰ ਆਗੈ ਜਾਇ ਚਹੋ,ਭੂਲ ਜੈਹੈਂ, ਕਹੋ ਨਹਿੰ,ਕਰੋਂ ਤੋਰ

[1]ਗੜੇ। [2]ਵਾਂਙ। [3]ਗਾਲ ਦਿਆਂਗਾ। [4]ਹਾਥੀ। [5]ਇਸਤਰ੍ਹਾਂ। [6]ਹੇ ਬਾਲਕੇ। [7]ਝੂਠ। [8]ਸਾਡਾ। [9]ਸੁੱਖ। [10]ਪੁਕਾਰ ਪੁਕਾਰ ਕੇ। [11]ਮੁੜ ਜਾਓ। [12]ਲਾਲ। [13]ਕਿਤਨੇ। [14]ਦਿਨ ਤੇ ਰਾਤ ਦੇ। [15]ਮਾਸ ਵਿਚ ਨਾੜਾਂ ਕਿੰਨੀਆਂ। [16]ਕਿਤਨੀਆਂ ਉਂਗਲਾਂ। [17]ਮੂੰਹ ਦਾ ਦਰਵਾਜਾ। [18]ਜੋੜ (ਸਰੀਰ ਦੇ)। [19]ਕੋਠੜੀਆਂ ਕਿਤਨੀਆਂ। [20]ਵਾਲ ਕਿਤਨੇ। [21]ਕਿੰਨੀਆਂ ਉਂਗਲਾਂ। [22]ਕਲੇਜਾ। [23]ਹਾਲ।

ਹਾਨਿਯਾ'॥ ੪੩ ॥[੧]'ਬਿੰਸਤ ਚਤੁਰ ਹੈਂ ਹਜ਼ਾਰ ਦਿਨ ਰਾਤਿ ਸ੍ਵਾਸ, ਨੌਂਸੈ ਨਸ[੨], ਕੋਠਰੀ ਬਹੱਤ੍ਰ ਪ੍ਰਮਾਨਿਯੇ। ਅੰਗੁਰੀ ਚਤੁਰ[੩] ਮੁਖ ਤਾਕ, ਨੀਲ ਕੋਟ[੪]ਰੋਮ,ਸੋਲਾਂ ਸੈ ਹੈ ਸੰਧਿ[੫],ਤਿਲੀ ਪੱਲਵ ਬਾਰਾਂ[੬] ਜਾਨਿਯੇ। ਆਂਗੁਰੀ ਕਰੇਜੌ ਆਠ[੭], ਐਸੋ ਦੇਹੀ ਠਾਟ* ਸਭਿ, ਬੁਝਿਬੇ ਕੀ ਚਾਹਿ ਔਰ ਮੋਹੁ ਸੋਂ ਬਖਾਨਯੇ'। ਗਜ ਦੰਤ ਮ੍ਰਿਗ ਸਿੰਗ ਡਰੈ ਨ ਡਰਾਏ[੮] ਤਾਂਕੇ ਕੇਹਰੀ[੯]ਅਤੋਲ ਬਲ ਹੋਇ ਕੈਸੇ ਹਾਨਿਯੇ ॥ ੪੪ ॥ ਸਿਧਿ ਲਾਯੋ ਚਾਹੈ, ਨਹੀਂ ਲਗਤਿ ਸ਼ਕਤਿ ਕਛੁ,ਜੈਸੇ ਹੀ ਪਪੀਲਿਕਾ[੧੦]ਪਹਾਰ[੧੧]ਕੋ ਉਚਾਤਿ[੧੨] ਹੈ। ਸਭੈ ਬਿਧਿ ਜੋਹਿ ਦੇਖਿ ਆਪ ਤੇ ਬਿਸ਼ੇਖ ਲਖਿ ਲੱਜਤਿ ਹੈ ਹਟਿ ਜਾਤਿ, ਰਿਦੇ ਪਛੁਤਾਤਿ ਹੈ। ਗੋਰਖ ਕੇ ਢਿਗ ਜਾਇ ਬਚਨ ਅਲਾਇ[੧੩] ਐਸੇ 'ਹਮ ਤੇ ਨ ਛੋਟੇ ਜੇਊ ਮਾਨੈਂ ਹਮ ਬਾਤ ਹੈਂ।ਊਚੇ ਅਤਿ ਬੋਲ ਬੋਲੈਮਨ ਤੇ ਨਡੋਲੇ ਕਬ,ਸਾਗਰ ਗੰਭੀਰ ਜਿਉਂ ਅਥਾਹ ਕਰਾਮਾਤਹੈ'॥੪੫॥ਲੁਹਿਰੀਪਾ ਬੈਸਾ ਤਹਿਂ ਬੈਨ ਸੁਨਿ ਐਸਾ ਕਹਿ,'ਦੇਖੋਂ ਸੋਊ ਕੈਸਾ,ਮੋਕੋ ਆਇਸੁ ਉਚਾਰਿਯੇ। ਗੋਰਖ ਪ੍ਰਸਾਦਿ[੧੪]ਜਾਇ ਜੀਤੋਂ ਕਰਿ ਬਾਦ ਤਿਹ' ਕਹੈਂ ਸਭਿ ਸਿੱਧ ਤਬ'ਤੁਮਹੀ ਸਿਧਾਰਿਯੇ[੧੫]।ਆਵਾ ਚਲਿ ਪਾਸ ਜਹਾਂ ਬੈਸੇ ਸੁਖਰਾਸ ਜਾਂਕੇ ਬਚਨ ਬਿਲਾਸ ਭਵ ਅਪਦਾ ਨਿਵਾਰਿਯੋ।'ਬਾਲੇ[੧੬] ਹੈ ਅਦੇਸ਼', ਮੁਸਕਾਨੇ ਗੁਰ ਦੇਖਿ,'ਏਕੈਕਾਰ ਕੋ ਅਦੇਸ਼,ਆਉ ਬੈਸ[੧੭] ਜੋਗ ਕਾਰਿਯੇ[੧੮] !' ॥੪੬॥ [੧੯]'ਨਾਮ ਕੌਨ, ਧਾਮ ਕੌਨ, ਕਿਯੋ ਕਿਤ ਗੌਨ ਅਬ ?, ਬੇਖ ਤੇਰੋ ਕੌਨ ? ਦੇਸ਼ ਕੌਨ ਹੈ?ਬਤਾਇਯੇ'।'ਨਾਨਕ ਹੈ ਨਾਮ,ਜਹਾਂ ਅਨਹਦ ਧੁਨਿ ਧਾਮ, ਜਾਵੋਂ ਕਰਤਾਰ ਸ਼ਾਮ[੨੦]ਸੁਖਦ[੨੧]ਸੁਹਾਇਯੇ। ਦੇਸ਼ ਹੈ ਬੇਗਮਪੁਰ[੨੨],ਬੇਖ[੨੩] ਏਕੈਂਕਾਰੀ ਮੁਰ†,ਬੁਝਿਬੇ ਕੀ ਚਾਹਿ ਉਰ ਔਰ ਸੋ ਅਲਾਇਯੇ। ਆਵਤਿ ਹੋ ਧਾਇ ਧਾਇ, ਮੱਤਿਸਰ ਰੋਗ ਕਾਇ[੨੪] ਤਾਂ ਕੋ ਉਪਚਾਰ ਕੀਜੈ ਜੋਗ

---

[੧]ਉਤਰ ਗੁਰੂ ਜੀ ਦਾ। [੨]ਨਾੜਾਂ। [੩]ਚਾਰ। [੪]ਕ੍ਰੋੜ ਨੀਲ ਬਰੱਬਰ ਹੈ ਹਜਾਰ ਸੰਖ ਦੇ, ਭਾਵ ਹੈ ਅਸੰਖ ਤੋਂ। [੫]ਜੋੜ। [੬]੨ ੨ਉਂਗਲਾਂ। [੭]ਕਲੇਜਾ ਅੱਠ ਉਂਗਲਾਂ। [੮]ਸ਼ੇਰ ਹਾਥੀ ਦੇ ਦੰਦਾਂ ਤੋਂ ਤੇ ਹਰਨ ਦੇ ਸਿੰਗ ਤੋਂ ਡਰਾਯਾ ਨਹੀਂ ਡਰਦਾ। [੯]ਸ਼ੇਰ। [੧੦]ਕੀੜੀ। [੧੧]ਪਹਾੜ। [੧੨]ਚੁੱਕਦੀ ਹੈ। [੧੩]ਕਹੇ। [੧੪]ਕ੍ਰਿਪਾ ਨਾਲ। [੧੫]ਜਾਓ। [੧੬]ਹੇ ਬਾਲਕੋ !। [੧੭]ਬੈਠ। [੧੮]ਹੇ ਜੋਗ ਦੇ ਕਰਨੇ ਵਾਲੇ !। [੧੯]ਜੋਗੀ ਬੋਲਿਆ। [੨੦](ਦੀ) ਸ਼ਰਨ। [੨੧]ਸੁਖ ਦੇਣ ਵਾਲੀ। [੨੨]ਸਚ ਖੰਡ। [੨੩]ਭੇਖ। [੨੪]ਸਰੀਰ ਵਿਚ।

*ਏਹ ਹਠ ਯੋਗੀਆਂ ਦੇ ਹਿਸਾਬ ਹਨ ਜੋ ਗੁਰੂ ਜੀ ਨੇ ਉਨ੍ਹਾਂ ਨੂੰ ਦੱਸੇ। ਇਹੋ ਜਿਹੀਆਂ ਹਿਸਾਬੀ ਗੱਲਾਂ ਦਾ ਮਾਣ ਉਨ੍ਹਾਂ ਸਿੱਧਾਂ ਵਿਚ ਸੀ। †ਪਾ:—ਮੁਝ, ਮੋਹਿ।

ਨਾ ਲਜਾਇਯੋ[17] ॥ ੪੭ ॥ ਖਾਇ ਰਿਸ ਬੋਲਨੋ ਜੋਗਿ ਓਜ[2] ਝਕਝੋਲਨੋ[3] ਨਿਜ[4], ਕੇਤੇ ਚੱਕ੍ਰ ਭੇਦੇ ? ਕੇਤੀ ਪਾਂਖੁਰੀ ਹੈ ਤਾਹਿ ਕੀ[5] ?। ਦੇਹ ਕਿੱਤੀ ਪੌਨ ? ਤ੍ਰਿਪਤਾਵੈ ਧਾਰਿ ਕੌਨ ? ਔਰ ਪੰਜ ਤੱਤ ਕਹੋ ਜੋ ਰਿਖੀਕ[6] ਪੰਚ ਜਾਂਹਿ ਕੀ। ਗੁਣ ਔ ਸੁਭਾਇ[7] ਸਭਿ ਤੱਤਨ ਕੇ[8] ਕਹੋ ਅਬ[9], ਪ੍ਰਥਕ[10] ਪ੍ਰਕ੍ਰਿਤਿ ਬਿਧਿ[11] ਸਭੈ ਦੇਹਿ ਮਾਂਹਿ ਕੀ। ਉੱਤਰ ਬਤਾਵੋ ਤਉ ਆਰੋ ਚਲਿ ਜਾਵੋ ਤੁਮ,ਨਾਤੋ[12] ਉਪਦੇਸ਼ ਲੀਜੈ,ਤਜੋ ਮਤਿ ਕਾਹਿ ਕੀ?॥੪੮॥[13]ਮੂਲ[14] ਕੋ ਕਮਲ ਦਲ[15] ਚਾਰ ਹੈਂ ਅਮਲ[16] ਲਾਲ, ਨਾਭਿ ਤਲੇ[17] ਖਟ ਦਲ[18] ਪੀਰੋ[19] ਰੰਗ ਜਾਨਿਯੋ। ਨਾਭਿ ਮੈਂ[20] ਦਸਮ ਦਲ ਨੀਲੋ ਰੰਗ ਸੋਹੈ[21] ਜਾਂਕੋ, ਰਿਦੇ ਦਲ ਦ੍ਵਾਦਸ਼[22] ਕੋ ਸੋਤ[23] ਪਹਿਚਯਨਿਯੋ। ਕੰਠ[24] ਕੋ ਕਮਲ ਦਲ ਸੋਲਾਂ ਹੈਂ ਅਮਲ ਭੇਦ, ਤ੍ਰਿਕੁਟੀ ਮੈਂ* ਦੋਇ ਦਲ ਧਾਮ ਸੁਖਦਾਨਿਯੋ । ਭੇਦ ਇਨ ਜਾਇ, ਖਟ ਚੱਕ੍ਰ ਜੋ ਅਲਾਇ, ਦਸ ਦ੍ਵਾਰ[25] ਠਹਿਰਾਇ ਬਾਇ, ਐਸੀ ਬਿਧਿ ਮਾਨਿਯੋ॥੪੯॥ ਪੌਨ[26] ਦਸ ਸੁਨੋ ਨਾਮ੧ ਪ੍ਰਾਨ ਹੈ,੨ਅਪਾਨ ਦੋਊ, ਜਾਨਿਯੋ੩ਸਮਾਨ,੪ਉਦਿਆਨ ਹੈ ਪਬਿਆਨ ਸੋ।੬ਨਾਗ ਔਰ ੭ਕੂਰਮ ੮ਕ੍ਰਿਕਲ ੯ਦੇਵ ਦੱਤ ਲਖੋ, ਦਸਵੀਂ ੧੦ਧਨੰਜੈ ਨਾਮ ਕਰਤਿ ਬਖਾਨ ਸੋ। ਪ੍ਰਾਣ ਰਹੈਂ ਰਿਦੈ ਮਾਂਹਿ, ਗੁਦਾ ਮੈਂ ਅਪਾਨ ਜਾਨਿ,ਨਾਭਿ[27]ਮੈਂ ਸਮਾਨ,ਕੰਠ[28]ਬਿਖੈ ਉਦਿਆਨ ਸੋ। ਬਜਾਪਕ ਬਿਆਨ ਤਨ[29],ਨਾਗ ਉਦਗਾਰ[30] ਕਰੈ,ਕੂਰਮ ਸੋ ਲੋਚਨ[31] ਕੀ ਪਲਕ ਖੁਲ੍ਹਾਨ[32]ਸੋ ॥੫੦॥ ਕ੍ਰਿਕਲ ਉਪਾਇ[33] ਛਿਕ, ਦੇਵਦੱਤ ਜੰਭਣੇ[34] ਕੀ, ਮ੍ਰਿਤੁ[35]ਭੇ ਧਨੰਜੈ ਰਹੇ, ਏਹੀ ਦਸ ਪ੍ਰਾਨ ਸੋ । ਨਿਝਰ[36] ਚੁਆਇ ਧਾਰਿ ਭਾਂਹੀ ਤੇ ਅਘਾਇ[37] ਰਹੈ, ਕਹੋਂ ਅਬ ਪੰਚ ਤੱਤ ਸੁਨਿਯੋ ਸੁਜਾਨ ਸੋ। ਖੰ[38] ਪੌਨ[39] ਬੰਨ੍ਹਿ[40] ਪਾਨੀ† ਛੋਨੀ[41] ਪੰਚ ਤੱਤ ਗੁਨ:-ਸ਼ਬਦ, ਸਪਰਸ਼

---

[1]ਲਾਜ ਨ ਲਵਾਓ। [2]ਜੋਗ ਦਾ ਬਲ। [3]ਹਲੂਣਿਆਂ। [4]ਅਪਨਾ। [5]ਤਿਸਦੀਆਂ ਪੰਖੜੀਆਂ। [6]ਵਿੰਦ੍ਰੀਆਂ। [7]ਤਾਸੀਰ। [8]ਤੱਤਾਂ ਦੇ। [9]ਹੁਣ। [10]ਅੱਡੋ ਅੱਡ। [11]ਰੀਤੀ। [12]ਨਹੀਂ ਤਾਂ। [13]ਗੁਰੂ ਜੀ ਬੋਲੇ। [14]ਮੂਲਾ ਧਾਰ ਚਕ੍ਰ। [15]ਪੰਖੜੀਆਂ। [16]ਮੈਲ ਤੋਂ ਰਹਿਤ। [17]ਧੁੰਨੀ ਹੇਠ। [18]ਛੇ ਪੰਖੜੀਆਂ। [19]ਪੀਲਾ। [20]ਵਿਚ। [21]ਸੋਭਦਾ ਹੈ। [22]ਬਾਰਾਂ। [23]ਛਿੱਟਾ। [24]ਗਲ। [25]ਦਸ+ਦ੍ਵਾਰ। [26]ਪ੍ਰਾਣ। [27]ਧੁੰਨੀ। [28]ਗਲੇ। [29]ਸਰੀਰ (ਸਾਰੇ ਵਿੱਚ)। [30]ਡਕਾਰ। [31]ਨੇਤ੍ਰਾਂ। [32]ਖੁਲ੍ਹਾਨ ਨੂੰ। [33]ਪੈਦਾ ਕਰਦੀ ਹੈ। [34]ਉਬਾਸੀ। [35]ਮਰ ਗਿਆਂ ਤੇ। [36]ਇਕਰਸ। [37]ਤ੍ਰਿਪਤ। [38]ਅਕਾਸ਼। [39]ਵਾਯੂ। [40]ਅਗਨੀ। [41]ਪ੍ਰਿਥਵੀ।

*ਪਾ:-ਕੈ। †ਪਾ:-ਬੋਇ ਪੌਨ ਅਗਨਿ ਨੀਰ।

ਰੂਪ, ਰਸ, ਗੰਧ ਮਾਨ ਸੋ। ਨਭ[1] ਕਾਨ, ਪੌਨ[2] ਤੁਚਾ[3], ਪਾਵਕ[4] ਕੀ ਨੈਨ ਜਾਨ, ਜੀਹ[5] ਪਾਨੀ, ਘ੍ਰਾਨ[6] ਛਿਤ[7] ਪੰਚੈ ਇੰਦ੍ਰੀ ਗਯਾਨ ਸੋ ॥ ੫੧ ॥ ਏਕ ਏਕ ਤੱਤ ਤਾਂਕੀ ਪੰਚ ਹੈਂ ਪ੍ਰਕ੍ਰਿਤਿ[8] ਭਈ ੧ਲੋਭ ੨ਮੋਹ ੩ਅਹੰ ੪ਦੁਖ ੫ਪ੍ਰੀਤ ਨਭ ਜਾਨਿਯੇ[9]। ੧ਬਲ[10] ਕੋ ਕਰਨ ਅਰ ੨ਧਾਵਨ[11] ੩ਪਸਾਰਨ[12] ੪ਸੰਕੋਚ[13], ੫ਦੇਹ ਬਧੈ ਸੋ ਸਮੀਰ ਪਹਿਚਾਨਿਯੇ[14]। ੧ਨੀਂਦ ਔ੨ਜੰਭਾਈ[15]*੩ਭੂਖ ੪ਆਲਸ ੫ਪਿਆਸ[16] ਹੋਇ, ਅਗਨਿ ਕੇ ਤੱਤ ਕੀ ਪ੍ਰਕ੍ਰਿਤਿ ਇਹ ਪ੍ਰਮਾਨਿਯੇ। ੧ਰਕਤ[17], ੨ਪਸੀਨਾ[18], ੩ਪਿਤ, ੪ਕਫ[19], ੫ਬਿੰਦ[20], ਨੀਰ[21] ਹੂੰ ਕੀ; ੧ਚਾਮ[22], ੨ਹਾਡ, ੩ਮਾਸ, ੪ਨਾੜੀ ੫ਰੋਮ, ਛਿਤ ਭਾਨਿਯੇ[23]॥੫੨॥ ਦੋਹਰਾ॥ ਪੰਜ ਤੱਤ ਕੇ ਕੋਟ[24] ਮਹਿੰ[25]ਪੱਚੀਸ ਹੈਂਪਰਕ੍ਰਿਤ।ਜੀਉ[26]ਬਸੇਰਾ ਤਹਿੰ ਕੀਯੋ,ਸੁਨਿ ਲੁਹਿਰੀਪਾ ਮਿੱਤ[27]!॥੫੩॥ ਸੈਯਾ॥ਸ਼ੋਨ ਸੁਨੇ ਗੁਨਐਨ ਕੇ ਬੈਨ, ਭਈ ਮਨ ਚੈਨ,ਪਛਾਨੇ ਸੁਜਾਨਾ।-ਹੈ ਅਵਤਾਰ ਸਹੀ ਕਰਤਾਰ ਨਿਹਾਰਨ ਕੋ ਜਗ ਕੋ ਨ ਸਮਾਨਾ--। ਹੋਇ ਅਧੀਨ ਬਿਨੈ ਕਰਿਕੈ ਸਿਰ ਨਾਇਕੈ ਦੋਨਹੁ ਬੰਦਤਿ ਪਾਨਾ[28]। ਆਦਰ ਕੀਨ ਬਿਸਾਲ[29], ਗੁਰੂ ਉਚਰਜੋ 'ਤੁਮ ਹੋ ਸਿਧ ਜੋਗ ਕਿ ਖਾਨਾ' ॥ ੫੪ ॥ ਬਾਲੇ ਕੇ ਪੰਕਜ ਆਨਨ ਤੇ ਇਤਿਹਾਸ ਬਨਜੋ ਮਕਰੰਦ[30] ਸੁਹਾਯੋ। ਸ਼੍ਰੀ ਗੁਰੂ ਅੰਗਦ ਜੀ ਸੁਨਿਕੈ ਮਨ ਭੌਰ ਭਯੋ ਬਹੁਤੋ ਹੁਲਸਾਯੋ। ਪ੍ਰੇਮ ਕੋ ਭੂਰ ਪ੍ਰਕਾਸ਼ ਕਿਯੋ ਗੁਰੂ ਨਾਨਕ ਰੂਪ ਕੋ ਧਯਾਨ ਲਗਾਯੋ। ਹੋਇ ਬਿਦੇਹ ਗਏ ਤਿਹ ਕਾਲ ਭਲੇ ਦਸ ਦ੍ਵਾਰ ਮੈਂ ਸ੍ਵਾਸ ਟਿਕਾਯੋ ॥ ੫੫ ॥ ਸ਼ੋਭਾ ਗਏ ਉਠ ਆਪਨੇ ਧਾਮਨ, ਰੈਨ ਬਿਤੀ ਇਕ ਦਜੋਸ ਬਿਤਾਯੋ । ਫੇਰ ਨਿਸਾ ਭਈ ਦਜੋਸ ਚਰਜੋ[31] ਛੁਟਕਜੋ ਨਹਿੰ ਧਯਾਨ ਅਖੰਡ ਲਗਾਯੋ। ਖਾਨੇ ਨ ਪਾਨ ਨ ਨ੍ਯਾਨ[32] ਕਿਯੋ, ਨਰ ਆਪਸ ਮੈਂ ਮਿਲਿ ਬੈਨ ਅਲਾਯੋ।

---

[1]ਅਕਾਸ਼ ਦਾ। [2]ਵਾਯੂ ਦਾ। [3]ਚਮੜੀ । [4]ਅਗਨਿ। [5]ਜਿਹਬਾ। [6]ਨਾਸਕਾ। [7]ਪ੍ਰਿਥਵੀ ਦਾ। [8]ਪ੍ਰਕ੍ਰਿਤੀਆਂ। [9]ਅਕਾਸ਼ ਦੀ ਪ੍ਰਕ੍ਰਿਤੀ ਜਾਣੋ । [10]ਜੋਰ । [11]ਵੇਗ, ਦਗਣਾ, ਦੌੜਨਾ। [12]ਫੈਲਣਾ [13]ਇੱਕਠਾ ਹੋਣਾ। [14]ਵਾਯੂ (ਦੀ ਪ੍ਰਕ੍ਰਿਤੀ) ਜਾਣੋਂ। [15]ਉਬਾਸੀ। [16]ਤ੍ਰੇਹ। [17]ਲਹੂ। [18]ਮੁੜ੍ਹਕਾ। [19]ਬਲਗਮ । [20]ਵੀਰਯ । [21]ਜਲ । [22]ਚੰਮ। [23]ਪ੍ਰਿਥਵੀ ਦੀ ਪ੍ਰਕ੍ਰਿਤੀ ਕਹੀਦੇ ਹੈਨ । [24]ਕਿਲ੍ਹਾ, ਸਰੀਰ । [25]ਵਿੱਚ। [26]ਜੀਵ ਨੇ । [27]ਹੇ ਮਿੱਤਰ । [28]ਹੱਥ। [29]ਬੜਾ। [30]ਸੁਗੰਧੀ। [31]ਚੜ੍ਹਿਆ। [32]ਇਸ਼ਨਾਨ। *ਪਾ:—ਜੰਭਾਇ, ਇਸ ਦਾ ਅਰਥ ਕਰਦੇ ਹਨ, ਜੋ ਕ੍ਰਾਂਤੀ। ਸੰਸਕ੍ਰਿਤ, ਯਕ੍ਰਿਤ=ਜਿਗਰ।

'ਸ਼੍ਰੀ ਗੁਰੂ ਅੰਗਦ ਜੀ ਤਜਿ ਦੇਹਿ ਗਯੋ ਕਰਤਾਰ ਕੇ ਮੱਧ ਸਮਾਯੋ' ॥੫੬॥
ਭੈ ਕਰਿ ਕੋ ਨ ਬੁਲਾਇ ਸਕੈ, ਢਿਗ ਬੈਠਿ ਰਹੈ ਨਰ ਜੋ ਤਹਿ ਜਾਈ।
ਸਾਤ ਨਿਸਾ ਪੁਨ ਸਾਤ ਹੀ ਬਾਸੁਰ ਬੀਤ ਗਏ ਤਨ ਸੋਝੀ ਨ ਆਈ।
ਲੋਚਨ ਕੀ ਪਲਕਾਂ ਸੁ ਜੁਟੇ[1] ਇਕ ਆਸਨ ਬੈਠੇ ਅਡੋਲ ਸੁਹਾਈ।
ਤਾਂ ਪਦ ਪੰਕਜ ਕੋ ਮਮ ਬੰਦਨ ਸੀਸ ਨਿਵਾਇ ਕਹੌਂ ਹਿਤ ਲਾਈ ॥ ੫੭ ॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸਿੱਧਨ ਚਰਚਾ ਪ੍ਰਸੰਗ' ਬਰਨਨੰ ਨਾਮ ਸਾਠਮੋ ਅਧਜਾਯ ॥ ੬੦ ॥

੬੧. [ਗੁਰ ਚਰਣ ਮੰਗਲ । ਸਿੱਧ ਭੰਗਰ, ਕਨੀਫਾ, ਹਨੀਫਾ, ਭੂਤਵੇ, ਚਰਪਟ, ਖੰਗਰ, ਸੰਘਰ ਤੇ ਸੰਭਾਲਕਾ ਨਾਲ ਚਰਚਾ]

ਦੋਹਰਾ ॥ ਸ਼੍ਰੀ ਗੁਰੂ ਪਗ ਹੈਂ ਸ਼ਾਂਤਿ ਸਰ ਮਨ ਮ੍ਰਿਗ ਤਿਸਹਿ ਮਿਲਾਇ।
ਕਹੂੰ ਕਥਾ ਬਰ ਪਾਵਨੀ ਜਥਾ ਮੋਰ ਮਤਿ ਆਇ ॥ ੧ ॥

{ ਮ੍ਰਿਗ=ਭਾਵ ਹਰਨ ਵਾਙੂ ਚੰਚਲ। ਪਾਵਨੀ=ਪਵਿੱਤ੍ਰ, ਪਵਿੱਤ੍ਰ ਕਰਨ ਵਾਲੀ। ਮੋਰ=ਮੇਰੀ। }

ਅਰਥ—ਸ਼੍ਰੀ ਗੁਰੂ ਜੀ ਦੇ ਚਰਨ ਸ਼ਾਂਤੀ ਦਾ ਸਰੋਵਰ ਹਨ, (ਅਪਣੇ) ਮ੍ਰਿਗ (ਰੂਪੀ) ਮਨ ਨੂੰ ਉਸ (ਵਿਚ) ਪਰਵੇਸ਼ ਕਰਾਕੇ ਜੋਹੀ ਮੇਰੀ ਬੁੱਧੀ ਵਿੱਚ ਆਵੇ ਮੈਂ ਸ੍ਰੇਸ਼ਟ ਤੇ ਪਵਿੱਤਰ ਕਥਾ (ਅਗੋਂ ਦੀ) ਕਹਿੰਦਾ ਹਾਂ।

ਸ੍ਰੈਯਾ ॥ ਆਠਵੇਂ ਬਾਸੁਰ ਧਯਾਨ ਛੁਟਾ ਜਬ, ਦੇਹਿ ਬਿਖੈ ਤਬ ਹੀ ਸੁਧ[2] ਆਈ। ਲੋਚਨ ਸੁੰਦਰ ਯੌਂ ਬਿਕਸੇ ਅਰਬਿੰਦ ਪ੍ਰਫੁੱਲਤ ਜਨੋਂ ਛਬਿ ਛਾਈ। ਮੱਜਨ ਕੋ ਕਰਿ, ਭੋਜਨ ਪਾਇ, ਅਸੀਨੇ ਹੈਂ ਆਸਨ ਪੈ ਸੁਖਦਾਈ। ਦੇਹਿ ਸਜੈ ਤਨ ਸ਼ਾਂਤਿ ਧਰਾ[3], ਕਿ[4] ਖਿਮਾ[5] ਇਹ ਆ ਨੇ ਬੇਖ ਬਨਾਈ ॥੨॥ ਦੋਹਰਾ ॥ਸ੍ਰੋਤਾ ਬਕਤਾ ਜੇ ਹੁਤੇ ਲੀਨੇ ਸਰਬ ਹਕਾਰਿ। ਬੋਲੇ ਸ੍ਰੀ ਅੰਗਦ ਗੁਰੂ ਕਥਾ ਸੁਨਨ ਧਰਿ ਪ੍ਯਾਰ ॥ ੩ ॥ ਕਵਿੱਤ ॥ ਐਸੇ* ਗੁਰੂ ਭਾਖੀ[6] 'ਬਾਲਾ' ਕਹੋ ਅਬ ਸਾਖੀ ਇਹ,ਹੋਈ ਹੈ ਹਦੂਰ ਤੇਰੇ ਸਬੈ ਸੋ ਕਹੀ-ਜੀਯੇ। ਸੁਧਾ ਇਤਿਹਾਸ ਗੁਰੂ ਆਵਾ ਤੁਝ ਪਾਸ ਸਭਿ ਔਰ ਕੋ ਸੁ[7]ਨਾਇ ਨ ਅਘਾਇ ਨਿਤ ਪੀਜਿਯੇ'[7]। ਬਾਲਾ ਕਹੈ'ਐਸੇਹੋਈ:—ਮੋਹਿ ਢਿਗ ਬੈਸੇ ਸਭਿ

---

[1]ਜੁੜੀਆਂ । [2]ਹੋਸ਼ । [3]ਮਾਨੋ ਸ਼ਾਂਤੀ ਨੇ ਸਰੀਰ ਧਾਰਿਆ ਹੈ । [4]ਯਾ । [5]ਖਿਮਾ ਨੇ। [6]ਕਹੀ । [7]ਹੋਰਨਾਂ ਨੂੰ ਸੁਨਾਇ (ਨਿਰਾ) ਆਪ ਹੀ ਨਾ ਸਦਾ ਰੱਜਕੇ ਪੀ । (ਅ) ਨਿੱਤ ਹੋਰਨਾਂ ਨੂੰ ਸੁਨਾਇਕੇ ਤ੍ਰਿਪਤ ਹਿ ਕੇ (ਫੇਰ ਆਪ) ਪੀਓ।

*ਪਾ:—ਬੈਸ।

ਜੈਸੇ ਬਿਧਿ ਭਈ ਤੈਸੇ ਬਰਨੌਂ ਸੁਨੀਜਿਯੇ'। ਬਾਲਾ ਯੌਂ ਅਲਾਇ ਪੈੜਾ ਲਿਖਤਿ ਬਨਾਇ,ਗੁਰੂ ਅੰਗਦ ਸੁਨਾਇ,ਸੋਊ ਤੁਮ ਸੁਨਿ ਲੀਜੀਏ ॥ ੪॥ ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ ॥ ਲੁਹਿਰੀਪਾ ਹਰਖਨੋ ਬਹੁਤ ਜਾਨਨੋ ਸਫਲ ਸਰੀਰ। ਸੁਭਗ[1] ਵਾਕ ਗੋਸ਼ਟ ਕਰੀ ਬੈਠਿ ਗੁਰੂ ਕੇ ਤੀਰ ॥ ੫ ॥ ਸ੍ਵੈਯਾ ॥ ਹੋਇ ਬਿਦਾ ਪੁਨ ਗੋਰਖ ਕੇ ਢਿਗ ਜਾਇ 'ਅਦੇਸ਼ ਅਦੇਸ਼' ਕਰੀ। 'ਪੂਰਨ ਭਾ ਅਵਤਾਰ ਸਹੀ ਭਵ ਤਾਰਨ ਕੋ ਪਗਧੂਰ ਤਰੀ[2]। ਕੋਇ ਨ ਤਾਂਹਿ ਸਮਾਨ ਲਖੋਂ ਕਿਤ ਜਾਂ ਮਿਲ ਮੱਧ ਕੁਬੁਧਿ[3] ਟਰੀ[4]। ਕੋ ਨਹਿੰ ਜੀਤਨ ਕੋ ਸਮਰੱਥ' ਸੁਨੇ ਪੁਨ ਗੋਰਖ ਯੌਂ ਉਚਰੀ ॥ ੬ ॥ ਕਬਿੱਤ ॥ 'ਬੈਸ ਢਿਗ ਅੱਯੋ,ਮੁਖ ਤੁਸ਼ਨ ਕਰੱਯੋ,ਨਹਿੰ ਔਰ ਕੋ ਸੁਨੱਯੋ,ਜੋਊ ਕਰੈਂ ਅਭਿਮਾਨ ਕੋ।ਬਾਦ ਕੋ ਕਰਾਇ ਜਬ ਮਾਨ[5]ਮਿਟ ਜਾਇ ਤਬ,ਜਾਨਤਿ ਸੁ ਨਹੀਂ ਅਬ ਹਮਰੇ ਸਮਾਨ ਕੋ'। ਗੋਰਖ ਅਲਾਇ ਸਿਧ ਲੀਨੇ ਹੈਂ ਬੁਲਾਇ ਸਭਿ ਬੈਸੇ ਆਇ ਆਇਕੈ ਅਦੇਸਤਿ[6] ਮਹਾਨ' ਕੋ। ਗੋਰਖ ਉਚਾਰੀ 'ਤੁਮ ਸਿੱਧ ਕਲਾਧਾਰੀ ਕੋਊ ਜੀਤੈ ਬਾਦਕਾਰੀ[7] ਜਾਇ ਨਾਨਕ ਸੁਜਾਨ ਕੋ'। ॥੭॥ ਸ੍ਵੈਯਾ ॥ ਯੌਂ ਸੁਨਿ ਭੰਗਰਨਾਥ ਉਠਨੋ 'ਮੁਝ ਆਇਸੁ ਦੇਹੁ ਬਿਲੋਕਹੁ ਜਾਈ। ਕੋ ਸਮਰੱਥ ਅਰੈ ਹਮਰੇਸੰਗਿ ਯਾ ਕਲਿਕਾਲ ਨ ਦੇਤਿ ਦਿਖਾਈ। ਛੈਂ ਤੋ[8] ਹਟਾਇਕੈ ਪਾਛੇ ਪਠਾਇ ਹੌਂ ਨਾਤੁਰ ਆਨੋਂਗੋ ਪਾਇ ਲਗਾਈ। ਤਾਰਨ[9] ਤੋਰਨ ਕੀ ਸ਼ਕਤੀ ਮਮ, ਕੋ ਬਪੁਰਾ ਨਰ ਧੀਰ[10] ਧਰਾਈ' ॥ ੮॥ ਸ੍ਵੈਯਾ ॥ ਗੋਰਖ ਆਇਸੁ ਦੇਤਿ ਭਯੋ 'ਤੁਮ ਜੀਤਹੁ ਜਾਇਕੈ ਬਾਦ ਉਚਾਰੋ। ਬੋਲਨ ਮੈਂ ਸਭਿ ਭਾਂਤਿ ਪ੍ਰਬੀਨ ਹੈ ਪੰਥ ਮੈਂ ਆਨਹੁ ਜੈਸ ਨਿਹਾਰੋ'। ਸ਼ੂਨ ਪ੍ਰਸੰਸ ਸੁਨੀ ਗਰਬਨੋ ਉਰ ਭੰਗਰ ਤੂਰਨ ਕੀਨ ਪਧਾਰੋ। ਮੂੜਖਭੇਦਨ ਜਾਨਤਿ ਯੌਂ--ਨਿਗਮਾਗਮ ਕੋ ਇਹ ਰੂਪ ਅਧਾਰੇ[11]--॥੯॥ਸ਼੍ਰੀ

---

[1]ਸ਼ੋਸ਼ਟ । [2]ਬੋੜੀ । [3]ਮੱਧ ਕਬੁਧਿ=ਅੰਦਰਲੀ ਖੋਟੀ ਮਤ । ਪਾਠਾਂਤ੍ਰ ਹੈ ਕਿ ਮੱਧ ਕੁਬੁਧਿ=ਕਿਮੇਧਾ=ਥੋੜੀ ਬੁਧੀ, ਕੁਬੁਧਿ=ਖੋਟੀ ਬੁਧਿ । [4]ਨਾਸ਼ ਹੋ ਗਈ । [5]ਹੰਕਾਰ । [6]ਨਮਸਕਾਰ ਕਰੰਦੇ ਹਨ । [7]ਬੜੇ (ਅ) ਗੋਰਖ ਨੂੰ । [8]ਝਗੜਾਲੂ । [9]ਯਾਂ । [10]ਤਾਂ । [11]ਤਾਰਿਆਂ ਨੂੰ । [12]ਧੀਰਜ । [13]ਵੇਦ ਸ਼ਾਸਤ੍ਰ (ਗੁਪਤ ਪ੍ਰਗਟ) ਦਾ ਇਹ (ਸ਼੍ਰੀ ਗੁਰੂ ਨਾਨਕ ਦੇਵ ਜੀ) ਆਧਾਰ ਹਨ।

ਗੁਰੂ ਜੀ ਗਮਨੇ ਇਤ ਆਗੇ ਕੋ ਮੰਦ ਹੀ ਮੰਦ ਸੁ ਚਾਲ ਸੁਹਾਈ। ਊਚੇ ਗਏ ਜਬ ਹੀ ਬਹੁਤੇ ਮਰਦਾਨੇ ਤਬੈ ਮੁਖ ਬਾਨੀ ਅਲਾਈ। 'ਦੇਖਿ ਰਹਯੋ ਨਿਜ ਲੋਚਨ ਸੰਗਿ ਮਯੰਕ ਅਬੈ ਨਹਿੰ ਦੇਤਿ ਦਿਖਾਈ*। ਊਪਰ ਹੈ ਕਿ ਨਹੀਂ ਇਸ ਥਾਨ ਕਹਾਂ ਲਗ ਜਾਵਹੁ ਦੇਹੁ ਬਤਾਈ?' ॥ ੧੦ ॥ ਸੁਨਿ ਕੈ ਗੁਨਐਨ ਭਨੇ ਮੁਖ ਬੈਨ 'ਰਹਯੋ ਪਤਿਰੈਨ[1] ਸੁ ਨੀਚੇ ਹਮਾਰੇ। ਜੁਗ[2] ਸੂਰਜ ਚੰਦ ਪ੍ਰਕਾਸ਼ਕ[3] ਜੋ ਜਗ,ਨੈਨ ਤਰੇ ਕਰਿ ਲੇਹੁ ਨਿਹਾਰੇ। ਪੁਨ ਔਰ ਸਥਾਨ ਜੁ ਬੂਝਤਿ ਊਪਰਹੈਂ ਬਹੁਰੂਰੇ ਅਨੇਕ ਪ੍ਰਕਾਰੇ।ਜਹਿੰਮੇਰੁਕੋ ਸ਼ੇਖਰ, ਸਿੱਧ ਰਹੈਂ ਤਹਿੰ, ਹੈ ਸ਼ਕਤੀ ਜਿਨ ਬੀਚ ਉਦਾਰੇ ॥੧੧॥ ਕਾਕਭੁਸੰਡ ਤੇ ਆਦਿ ਰਿਖੀਸ਼ੁਰ ਤਾਂ ਦਰਸੋ[4]ਸੁਨਿਯੇ ਮਰਦਾਨਾ।ਧ੍ਰੂ ਪ੍ਰਹਿਲਾਦ ਵਡੇ ਜਨ ਦੱਤ ਸੁ ਊਰਧ[5]ਸੋਹਤਿ ਸੁੰਦਰ ਥਾਨਾ।ਮੰਦਹਿ ਮੰਦ[6] ਚਲੈਂ ਤਹਿੰ ਕੋ, ਮਨ ਸਿੱਧਨ ਕੋ ਬਹੁਤਾ ਅਭਿਮਾਨਾ[7]। ਦੇਹਿੰ ਮਿਟਾਇ ਭਲੇ ਮਗ ਪਾਇ' ਬਖਾਨਤਿ ਤਾ ਛਿਨ ਯੌਂ ਗਤਿਦਾਨਾ ॥ ੧੨ ॥ ਕਬਿੱਤ ॥ ਭੁੰਗਰ ਸੁ ਆਇ ਮੁਖ ਬਚਨ ਅਲਾਇ[8]ਮਾਈ ਮੂੰਡੇ ! ਕਹਾਂ ਜਾਇ?ਤੋਹਿ ਗਮਤਾ ਨ ਜਾਨਿ ਕੋ। ਆਗੈ ਦੁਖ ਪਾਇ ਜੈ ਹੈਂ ਪ੍ਰਾਨ ਕੋ ਗਵਾਇ, ਕੋਊ ਸਕੈ ਨ ਬਚਾਇ, ਹਠ ਕੀਜੈ ਨਹਿੰ ਮਾਨ ਕੋ†। ਆਗੈ ਚਲਿਬੇ ਕੀ ਚਾਹਿ ਗੋਰਖ ਕੋ ਗੁਰੂ ਕਰੋ ਸੇਵਕ ਹੈਂ ਜਾਕੇ ਬਹੁ ਦੇਤਿ ਮਨ ਗਜਾਨ ਕੋ। ਪਾਛੇ ਹਟਿ ਜੱਯੋ,ਨਾਂਤੋ ਗੁਰੂ ਕਰਿ ਲੱਯੋ ਅਬ, ਦੋ ਮੈਂ ਏਕ ਕੱਯੋ ਜੋ ਤੂੰ ਚਾਹੈਂ ਨਿਜ ਪ੍ਰਾਨ ਕੋ' ॥ ੧੩ ॥ [9]'ਮਨਸਾ[10] ਹੈ ਮਾਈ ਤਾਂ ਕੋ ਮੂੰਡ ਹੈ ਮੁੰਡਾਈ[11], ਪੁਨ ਮਾਈ ਹੂੰ ਕੀ ਮਾਈ[12] ਸੰਗ ਤਜਾ, ਨ ਸੰਭਾਰਿਯਾ। ਦੁਖ ਤਾਂਕੋ ਹੋਇ ਭੂਲੇ ਪੰਥ ਫਿਰੈਂ ਜੋਇ, ਮਾਨ ਤੁਮਰੇ ਕੋ ਖੋਇ ਲੇਹੁੰ ਮਾਰਗ ਨਿਹਾਰਿਯਾ। ਗੋਰਖ ਬਿਲੋਕਨੋ ਤੇਰੋ, ਔਧ ਹੈ ਵਧਾਈ ਬਾਦ[13], ਬਾਦ[14] ਕੋ ਰਚਾਵੈ ਨਹਿੰ ਮਾਨ ਕੋ ਨਿਵਾਰਿਯਾ। ਖੋਯੋ ਨਿਜ ਗਜਾਨ, ਕੈਸੇ ਦੇਹੁ ਗਤਿ ਆਨ, ਦੰਭ

---

[1]ਚੰਦ੍ਰਮਾਂ। [2]ਦੋਵੇਂ। [3]ਪ੍ਰਕਾਸ਼ ਕਰਨ ਵਾਲੇ। [4]ਦਰਸ਼ਨ ਕਰੋ। [5]ਉੱਪਰ। [6]ਭਾਵ ਪਹਿਲੇ ਅਸੀਂ ਸਿੱਧਾਂ ਦਾ ਮਾਨ ਮਿਟਾ ਲਈਏ, ਫੇਰ ਹੌਲੇ ਹੌਲੇ ਧ੍ਰੂ ਪ੍ਰਹਲਾਦ ਕੋਲ ਚੱਲਾਂਗੇ। [7]ਗੁਰੂ ਜੀ ਵਾਚ। [8]ਕਾਮਨਾ। [9]ਸਿਰ ਮੁੰਨਿਆ ਹੈ, ਭਾਵ ਨਾਸ਼ ਕੀਤਾ ਹੈ। [10]ਤ੍ਰਿਸ਼ਨਾਂ ਦੀ ਮਾਂ, ਮਾਇਆ। (ਅ) ਕਪਟ ਛਲ। [11]ਬਿਅਰਥ ਆਯੂ ਵਧਾਈ ਹੈ। [12]ਝਗੜੇ।

*ਦੇਖੋ ਅਧਜਾਇ ੬੪ ਵਿਖੇ ਅੰਕ ੭੪ ਦੀ ਟੂਕ।

†ਪਾ:—ਨ ਮਹਾਨ ਕੋ।

ਧਾਰੇ ਸਨਮਾਨ ਹਿਤ, ਲੋਕਨ ਭੁਲਾਰਿਯਾ ॥ ੧੪ ॥ ਕਾਨ ਕੋ ਛਿਦਾਇ ਮੁੰਦਾ ਫਟਕ ਬਨਾਇ, ਸੇਲੀ ਅੰਗ ਹੂੰ ਮੈਂ ਪਾਇ, ਬੇਖ ਦੰਭ ਕੇ ਨਿਧਾਨ ਹੋ। ਭਸਮ ਲਗਾਇ ਪਟ[1] ਭਗਵੇ ਰੰਗਾਇ ਝੋਲੀ ਲੀਨੀ ਹੈ ਸਿਵਾਇ ਨਿਜ ਮਾਨਤਿ ਮਹਾਨ ਹੋ।ਜੋਗ ਕੀ ਜੁਗਤਿ ਨਹਿੰ ਜਾਨੀ ਤੈਂ ਥਿਮਤ*ਨਿਜ ਜੋਗੀ ਹੋ ਕਹਿਤ, ਜੋਗ ਹੂੰ ਤੇ ਅਨਜਾਨ ਹੋ। ਔਧ[2] ਹੈ ਵਧਾਈ ਕੂਰ, ਪੰਥ ਸ਼ੁਭ[3] ਰਹਨੋ ਦੂਰ,ਸਹਿਜਸ੍ਵਰੂਪ ਕੋ ਹਦੂਰ[4] ਕਿਵ ਜਾਨਿਹੋ[5]?' ॥੧੫॥ ਸ੍ਰੈਯਾ॥ ਯੌਂ ਸੁਨਿ ਤੁਸ਼ਨ ਹੋਤਿ ਭਯੋ ਪੁਨ ਭੰਗਰ ਨਾਥ ਨ ਬਾਨੀ ਅਲਾਈ। ਲੋਪ ਭਯੋ ਪ੍ਰਗਟਨੋ ਢਿਗ ਗੋਰਖ ਬੈਠ ਗਯੋ ਨਿਜ ਆਸਨ ਲਾਈ। ਆਗੈ ਚਲੇ ਤਹਿ ਤੈ ਗੁਰ ਨਾਨਕ ਹੈਂ ਬਿਖਰੇ[6] ਗਿਰ[7] ਪੰਥ[8] ਨ ਪਾਈ[9]। ਊਨਾ ਪਹਾਰ[10] ਕੇ ਜਾਇਕੈ ਸ਼ੇਖਰ[11] ਬੈਸਿ ਗਏ ਸੁਠਰੂਪ ਸੁਹਾਈ॥੧੬॥ਕਵਿੱਤ॥ ਬੈਠਿ ਘਟੀ ਤੀਨ,ਮੁਸਕਾਨੇ ਹੈਂ ਪ੍ਰਬੀਨ,ਗੁਰੁ ਬੂਝੇ ਮਰਦਾਨਾ 'ਕੈਸੇ ਕੀਨੋ ਮੁਸਕਾਵਨੋ?'। ਪ੍ਰਭੂ ਬੈਨਕਹਨੋ'ਜੋਗੀ ਆਵਤੋ ਹੈਲਹਨੋ[12]ਏਕ ਮਾਨ ਮਨ[13] ਦਹਨੋ[14] ਹਸੇ ਦੇਖਿ ਕਰਿ ਆਵਨੋ। ਭੇਜਤਿ ਚਵਤਿ[15]ਕਰਿ ਗੋਰਖ ਜੋ ਹਮ ਪਰ ਮਤਸਰ ਉਰ ਧਰਿ ਹੋਇ ਨ ਲਜਾਵਨੋ[16]। ਕਹੋ ਮਰਦਾਨਾ 'ਯਾਂਕੋ ਮਾਰੋਂ ਚੱਡੇ ਗਾਟੇ ਕਰਿ, ਨੈਕ ਮੋਕੋ ਕੀਜੈ ਨਿਜ ਆਇਸੁ ਅਲਾਵਨੋ॥ ੧੭ ॥ ਦੋਹਰਾ ॥ ਲੇਨਿ ਦੇਨਿ ਇਨ ਕੋ ਨਹੀਂ ਆਵਤ ਰੋਸ ਬਢਾਇ। ਇਕ ਕੋ ਜਥਹੀ ਮਾਰਹੌਂ ਸਭਿਹੀ ਕੋ ਮਤਿ ਆਇ ॥ ੧੮ ॥ ਸੋਰਠਾ ।। ਗਰੂਓ ਗਰਬ ਗਵਾਰੁ ਗੁਨਹਿ ਨ ਆਪ ਸਮਾਨ ਕੋ[17]। ਦੀਜੈ ਸਕਲ ਬਿਦਾਰਿ ਬਹੁਰ ਨ ਬੈਨ ਬਖਾਨ ਕੋ'॥੧੯॥ਕਵਿੱਤ॥ਸ਼੍ਰੀ ਗੁਰੂ ਅਲਾਈ'ਨਹਿ ਹਾਥ ਕੀ ਲਰਾਈ, ਇਹਾਂ ਬੈਨ ਚਤੁਰਾਈ, ਕਰੈਂ ਬਾਦ[18] ਸਿੱਧ ਆਵਈ'।ਬੋਲਤਿ ਪਰਸਪਰ ਆਵਾ ਤਬ ਜੋਗੀ ਸੋਊ ਨਾਮ ਹੈ ਕਨੀਫਾ ਐਸੇ ਵਾਕ ਕੋ ਅਲਾਵਈ। 'ਆਗੇ ਈਹਾਂ ਆਏ, ਕੈਧੌਂ ਪੂਰਬ ਹੀ[19] ਆਏ ਤੁਮ ? ਕੌਨੈ ਥਾਨ ਤੀਕ ਅਬ ਚਲਿ ਕਰਿ ਜਾਵਈ?ਕੌਨ ਨਾਮ ਤੇਰੋ?ਖੋਵੈਂ ਮਾਨ ਜੋ ਘਨੇਰੋ ਕੀਨੋ ਲੀਜੈ ਉਪਦੇਸ਼ ਮੇਰੋ, ਨੀਕੋ ਹੌਂ ਸੁਨਾਵਈ'॥੨੦॥'ਆਗੈ ਹਮ ਆਏ ਤਉ

---

[1]ਕਪੜੇ।[2]ਉਮਰ।[3]ਚੰਗਾ ਰਸਤਾ।[4]ਸਾਹਮਣੇ।[5]ਕਿਵੇਂ ਜਾਓਗੇ।[6]ਕਠਨ।[7]ਪਹਾੜ। [8]ਰਾਹ। [9]ਨਹੀਂ ਲੱਭ ਦਾ। [10]ਪਹਾੜ ਦਾ ਨਾਂ। [11]ਚੋਟੀ ਤੇ। [12]ਡਿੱਠਾ ਹੈ। [13](ਜਿਸਦਾ) ਮਨ ਹੈਂਕਾਰ ਨਾਲ। [14]ਸੜਿਆ ਹੋਇਆ ਹੈ।[15]ਚੜ੍ਹਾਈ।[16]ਸ਼ਰਮ ਨਹੀਂ ਆਉਂਦੀ ਸੂ। [17]ਗੰਵਾਰ ਬੜੇ ਹੈਂਕਾਰੀ ਹਨ, ਨਹੀਂ ਜਾਣਦੇ ਕਿਸੇ ਨੂੰ ਆਪਣੇ ਤੁੱਲ। [18]ਝਗੜਾ। [19]ਪਹਿਲੀ ਵਾਰ ਹੀ। *ਪਾ:—ਬਿਪਤ।

ਗੈਲ ਅਬ ਜਾਏਂ, ਦੇਖੇ ਬਿਨਾਂ ਸੁਨੇ ਕਹੋ ਕੋਉ* ਐਸੇ ਚਲਿ ਜਾਤਿ ਹੈ ?' ਨਾਨਕ ਹੈ ਨਾਮ, ਉਪਦੇਸ਼ ਤਮ ਹਾਂਨ ਜੋਉ ਸੋਉ ਕਹੋ ਆਨਿ ਕਰਿ, ਐਸੋ ਬਰਤਾਤਿ ਹੈ[1]। ਦੇਖਿਬੇ ਨਿਰੰਜਨ ਕੀ ਚਾਹਿ ਉਰ ਲਾਗੀ ਮੋ ਕੋ ਤਾਂਹੀ ਕੇ ਤਖ਼ਤ ਬਿਨ ਮਨ ਨ ਠਹਿਰਾਤ ਹੈ। ਕੈਸੇ ਮਤਿ ਤੋਹਿ ਕਹਿ ਦੀਜੈ ਸਭਿ ਪਾਸ ਮੋਹਿ ?' ਸੁਨਿਕੈ ਕਨੀਫਾ ਤਬ ਬਚਨ ਕਹਾਤਿ ਹੈਃ-

॥ ੨੧ ॥ 'ਕਾਨ ਕੋ ਛਿਦਾਵੋ, ਮੁੰਦ੍ਰਾ ਫਟਕ ਬਨਾਵੋ ਔਰ ਖਿੰਥਾ[2] ਗਰ ਪਾਵੋ ਜੋਗ ਰੀਤਿ ਸਭਿ ਲੀਜਿਯੇ। ਸਿੰਧਨ ਮੈ ਆੱਯੈ ਨਿਜ ਮਤ ਦੂਰ ਕੱਯੈ, ਭੀਖ ਮਾਂਗ ਮਾਂਗ ਖੱਯੈ, ਤਨ ਭਸਮ ਲਗੀਜਿਯੈ। ਜਰਾ[3] ਦੁਖ ਜਾਇ,ਪੋਹੈ ਕਾਲ ਨਹਿੰ ਆਇ ਤੋਹਿ, ਨਾਮ ਪ੍ਰਗਟਾਇ ਜਗ, ਐਸੀ ਬਿਧਿ ਕੀਜਿਯੈ। ਜੀਅ ਮੈਂ ਬਿਚਾਰਿ ਕਰਿ ਲੀਜੈ ਮਤ ਧਾਰਿ ਬਰ, ਹੋਇਕੈ ਅਮਰ ਜਸੁ ਸੁਧਾ ਕਯੋਂ ਨ ਪੀਜਿਯੈ' ॥ ੨੨ ॥ [4]'ਮੋਹ ਮਾਨ ਚੀਰ ਕਾਨ, ਮੁੰਦ੍ਰਾ ਹੈ ਗਰੀਬੀ ਗਯਾਨ, ਧਯਾਨ ਕੀ ਸਰੀਰ ਖਿੰਥਾ ਸਦਾ ਜੋ ਅਨਾਸ਼ ਹੈ। ਭਸਮ ਸੰਤੋਖ, ਭੀਖ ਲੀਨੀ ਸੁੰਨ ਮੰਡਲ ਕੀ, ਨਾਮ ਲਿਵ ਲਾਗੀ ਜਾਮੈਂ ਦੇਖਯੋ ਸੁਖ ਰਾਸ ਹੈ। ਕਾਲ ਹੈ ਪਲਾਯੋ[5], ਗੁਰ ਸ਼ਬਦ ਕਮਾਯੋ,ਸਭਿ ਜਰਾ ਯੋਂ[6]ਮਿਟਾਯੋ ਹਰਿ ਰੂਪ ਮੈਂ ਨਿਵਾਸ ਹੈ'। ਸ਼੍ਰੀ ਗੁਰੂ ਉਚਾਰੀ 'ਸੁਨੋ ਸਿੱਧ ਦੰਭ ਧਾਰੀ ਭਾਰੀ ਜਾਨਿਯੇ ਕਮਾਯੋ, ਜੋਗ ਐਸੋ ਹਮ ਪਾਸ ਹੈ'॥੨੩॥ ਸ੍ਵੈਯਾ ॥ ਯੌਂ ਸੁਨਿ ਕੈ ਸੋਉ ਜਾਤਿ ਭਯੋ, ਉਰ ਬੀਚ ਬਿਚਾਰ ਕੈ,ਪੂਰਨ ਜਾਨਾ। 'ਸ਼ੇਖ਼ਰ ਮਰੁ ਚਲੋ ਗੁਰੁ ਜੀ!'ਕਰਬੰਦਿ ਕਹੈ ਤਬਹੀ ਮਰਦਾਨਾ। ਸ੍ਰੀਪ੍ਰਭੁ ਬੈਨਭਨੇ ਤਿਹ ਸੋਂ 'ਗਮਨੈਂ ਮੰਦ ਮੰਦ ਪਿਖੈਂ ਸੁਖ ਥਾਨਾ। ਸਿੱਧਨ ਕੋ ਅਵਿਲੋਕਹੁ ਕੌਤਕ ਆਵਤਿ ਹੈਂ ਜਿਨਕੇ ਬਹੁ ਮਾਨਾ'॥੨੪॥ ਕਬਿੱਤ ॥ ਆਯੋ ਹੈ ਹਨੀਫਾ ਅਵਿ-ਲੋਕਤਿ'ਹੀ ਬੋਲਯੋ ਬੈਨ'ਬਾਲਹੈ ਅਦੇਸ'ਸੁਨਿ ਸ਼੍ਰੀਗੁਰੂਭਨਤਿਹੈਂ।'ਅਦੇਸ ਏਕੁੰਕਾਰ ਕੋ ਹਨੀਫਾ ! ਆਉ ਬੈਸ',ਬਿਸਮਾਦਯੋ ਸੁਨਿ ਸੋਉ, ਗਟੀ[7] ਮਨ

---

[1]ਨਾਨਕ ਮੇਰਾ ਨਾਮ ਹੈ, (ਤੇਰੇ ਪਾਸ) ਹਨੇਰਾ ਦੂਰ ਕਰਨ ਵਾਲਾ ਜੋ ਉਪਦੇਸ਼ ਕੋਈ ਹੈ ਤਾਂ ਕਹੁ (ਐਵੇਂ ਕਿਉਂ) ਬਰੜਾਉਂਦਾ ਹੈਂ। (ਅ) ਪਾਠਾਂਤ੍ਰ-ਨਾਨਕ ਹੈ ਨਾਮ, ਉਪਦੇਸ਼ਤ ਮਹਾਨ ਜੋਉ ਸੋਉ ਕਹੋਂ ਆਨ ਕਰ ਤੋਸੋ ਬਿਰਤਾਤ ਹੈ=(ਮੈਂਦਾ) ਨਾਮ ਹੈ ਨਾਨਕ ਤੇ ਜੋ ਉਪਦੇਸ਼ (ਉਸ) ਮਹਾਨ (ਰੱਬ ਨੇ ਮੈਨੂੰ ਕੀਤਾ ਹੈ,) ਉਸੇ ਦਾ ਬਿਰਤਾਂਤ ਕਰਕੇ ਤੈਨੂੰ ਕਹਾਂਗਾ। [2]ਗੋਦੜੀ। [3]ਬੁਢੇਪੇ ਦਾ। [4]ਗੁਰੂ ਜੀ ਵਾਚ। [5]ਦੌੜ ਗਿਆ। [6]ਇਵੇਂ ਓਂ। [7]ਵੇਖਦੇ ਸਾਰ। [7]ਗਿਣਤੀਆਂ। *ਪਾਃ-ਦੇਖੇ ਬਿਨਾ ਸੁਨੇ ਕਹੋ ਕੋਉ-ਦੀ ਥਾਂ ਹੈ-ਔਰ ਦੇਖੇ ਬਿਨਾਂ ਸਨੇ ਕੋਉ-।

ਮੈ ਗਿਨਤਿ ਹੈ। ਬੂਝਤਿ ਭਾ[1]ਪੂਰਬ ਹੀ[1]ਮੇਲ ਮੇਰੋ ਤੇਰੋ ਭਯੋ,ਨਾਮਜੋਹਨੀਫਾ ਆਗੇ ਕੈਸੇ ਕੈ ਜਨਤਿ ਹੈ ?। ਕਾਹੂ ਨੇ ਬਤਾਯੋ, ਕਿਧੌਂ ਤੀਨਕਾਲ ਗਯਾਤਾ ਤੁਮੈ? ਭਯੋ ਹੈ ਸੈਦੇਹ ਮੇਰੇ,ਕਹਨੋ ਸੋ ਬਨਤਿ ਹੈ'॥੨੫॥ਦੋਹਰਾ॥ਸ਼੍ਰੀਗੁਰੂ ਬੋਲੇ ਬਚਨ ਪੁਨ 'ਸੁਨਹੁ ਆਪਨੀ ਬਾਤ। ਕੈਕਰਣ ਭਵ ਪਿਤਾ ਕੋ ਨਾਮ ਹੁਤੋ ਬੱਖਯਾਤ ॥ ੨੬॥ ਨਗਰ ਸੀਲਪੁਰ ਕੇ ਬਿਖੈ ਕਰਤੇ ਰਾਜ ਬਿਸਾਲ। ਬਿਤੀ ਔਧ ਭਵ ਪਿਤਾ ਕੀ ਪਰਜੋ ਕਾਲ ਕੇ ਜਾਲ[2] ॥ ੨੭ ॥ ਕਬਿੱਤ ॥ ਬਰਖ ਸਪਤ ਦਸ ਬੈਸ ਹੁਤੀ ਤੇਰੀ ਤਬ ਤਾਂਕੇ ਪਾਛੇ ਦੇਸ਼ ਰਾਜ ਕੋਸ਼[3] ਸਭਿ ਲਯੋ ਹੈ।ਏਕ ਦਿਨਮਾਂਹਿ ਤੈਂ ਅਰੂਢ[4]ਭਯੋ ਬਾਜ ਪਰ ਮਨਕੋਹੁਲਾਸ ਸੋਂ ਅਖੇਰਬ੍ਰਿਤਿ[5] ਗਯੋ ਹੈ। ਬਨ ਮੈਂ ਬਿਚਰ ਬਹੁ ਜੀਵਨ ਕੋ ਘੇਰਿ ਕਰਿ ਸ਼ੂਕਰ[6] ਬਿਹੰਗ[7] ਮ੍ਰਿਗ[8] ਘਾਤ ਤੈਨੇ ਕਯੋ ਹੈ। ਹਟਜੋ ਜਬ ਧਾਮ ਓਰ ਗੋਰਖ ਮਿਲਾਪ ਕੀਨੋ, ਹਨੇ[9] ਜੀਵ ਦੇਖਿ ਤਿਨ ਬਚਨ ਸੁਨਾਯੋ ਹੈ॥੨੮॥ ਸ੍ਰੈਯਾ ॥–ਹੈ ਮਨ ਤੇਰੋ ਬਿਹੀਨ ਦਯਾ, ਬਨ ਜੀਵ ਹਨੇ ਰਸਨਾ ਹਿਤ ਸਾਦੁ[10]। ਤੈਸੇ ਹਨੈਂ ਤੁਮਰੇ ਤਨ ਕੋ ਇਹ, ਕਜੋਂ ਨਿਜ ਆਵ[11] ਗਵਾਵਤਿ ਬਾਦੁ–।ਯੌਂ[12]ਸੁਨਿਕੈ ਮਨ ਮੈਂ ਗੁਨਿਕੈ[13]ਤੁਵ[14] ਕੀਨ ਬਿਨੈਮ੍ਰਿਤੁ[15]ਭਾ ਭਰ ਯਾਦੁ।ਗੋਰਖ ਕੇ ਪਦ ਕੋ ਗਹਿ ਕੈ[16] ਤਬ ਚਾਹਿਤ ਭਾ ਤਿਹ ਭੂਰਪ੍ਰਸਾਦੁ[17]॥ ੨੯ ॥ ਕਬਿੱਤ ॥–ਨਾਥ ! ਕੀਜੈ ਦਾਯਾ[18] ਜਿਵ ਰਹੈ ਥਿਰ ਕਾਯਾ[19]–ਸੁਨਿ ਗੋਰਖ ਅਲਾਯਾ–ਜੇ ਤੂੰ ਜੋਗ ਕੋ ਕਮਾਵਈ। ਮੂੰਡ ਕੋ ਮੁੰਡੱਯੈ,ਨਿਜ ਗੋਤ ਕੋ ਲਜੱਯੈ,ਤਊ ਥਿਰ ਪਦ ਪੱਯੈ, ਨਾ ਤੋ ਦੇਹਿ ਬਿਨਸਾਵਈ–।ਸੁਨੇ ਬੈਨ ਐਸ ਸੀਸ ਪਾਗ ਤਾਰ ਬੈਸ[20] ਕਹਜੋ–ਮੂੰਡੀਏ ਜੀ ਮੂੰਡ[21]ਜਾਂ ਤੇ ਥਿਰਪਦ ਪਾਵਈ–।ਗੋਰਖ ਨੇ ਕਾਨ ਪਾਰ[22]ਮੂੰਛਜੋ ਹੈ ਸਵਾਰ ਤੋ ਕੋ, ਭਵਹੂੰ ਕੋ ਭਯੋ ਸਿੱਧ ਭਸਮ ਲਗਾਵਈ' ॥ ੩੦ ॥ ਸੋਰਠਾ ॥ ਸੁਨਿ ਕਰਿ ਬਿਸਮੈ ਹੋਇ, ਪਤੋ ਬਤਾਏ ਸਰਬ ਜਬ। ਭਰਮ ਰਿਦੇ ਤੇ ਖੋਇ ਜਾਨੇ ਸ਼੍ਰੀ ਅਵਤਾਰਹਰਿ ॥ ੩੧ ॥ ਲਖਿ ਨਿਜ ਸਫਲ ਸਰੀਰ–ਭਯੋ ਦਰਸ ਜਗਈਸ਼ ਕੋ–। ਲੇਨੋ ਪਤੋ ਗਹੀਰ[23]ਬਹੁਰ ਹਨੀਫਾ ਬੋਲਿਓ ॥੩੨॥ ਦੋਹਰਾ ॥[24]ਕੌਨ ਥਾਨ ਮੂੰਛਜੋ

---

[1]ਪਹਿਲੀ ਵਾਰ ਹੀ। [2]ਭਾਵ ਮਰ ਗਿਆ। [3]ਖਜ਼ਾਨਾ। [4]ਸ਼ਕਾਰ ਹੋਕੇ। [5]ਸ਼ਿਕਾਰ ਕਰਨ ਨੂੰ। [6]ਸੂਅਰ। [7]ਪੰਛੀ। [8]ਹਰਨ। [9]ਮਾਰੇ। [10]ਸਵਾਦ ਲਈ। [11]ਆਯੂ। [12]ਐਉਂ। [13]ਸੋਚ ਕੇ। [14]ਤੈਨੇ। [15]ਮੌਤ ਦਾ। [16]ਚਰਨ ਫੜਕੇ। [17]ਬਹੁਤੀ ਕ੍ਰਿਪਾ। [18]ਮੇਹਰ। [19]ਸਰੀਰ। [20]ਸਿਰੋਂ ਪਗੜੀ ਉਤਾਰ ਬੈਠਕੇ। [21]ਮੁੰਨੋ ਸਿਰ। [22]ਕੰਨ ਪਾੜਕੇ। [23]ਡੂੰਘਾ ਪਤਾ।

ਮੁਝੈ ਸੋ ਤੁਮ ਦੇਹੁ ਬਤਾਇ। ਜਾਨੋਂ ਮੈਂ ਅਵਤਾਰ ਤਬ ਭਵ ਤਾਰਨ ਹਿਤ ਆਇ'॥੩੩॥ ਕਬਿੱਤ॥ ਬੋਲੇ ਹੈਂ ਕ੍ਰਿਪਾਲ'ਲੁੰਡੇ ਪੀਪਲ ਕੇ ਤਲੇ ਬੈਠਿ ਮੁੰਡ ਤੇਰੋ ਮੂੰਡ[1], ਸੰਗ ਲੀਨੋ ਹੈ ਰਲਾਇਕੈ। ਰਾਜ, ਦੇਸ਼, ਕੋਸ਼[2],ਦਾਸੀ,ਦਾਸ, ਸੁਤ,ਨਾਰੀ, ਸੈਨ, ਛੋਰਿ ਦੀਨੀ ਸੌਜ[3], ਨਹਿੰ ਲੀਨੀ ਸੁਧ ਜਾਇਕੈ'। ਐਸੇ ਸੁਨਿ ਬੈਨ ਗੁਨ ਐਨ ਕੇ ਭੀ ਚੈਨ[4] ਮਨ,ਬੰਦੇ ਗਤਿਦੈਨ ਪਦ ਦੋਨੋਸੀਸ ਨਾਇਕੈ। ਹੀਨ ਨਿਜ ਜਾਨ ਕੀਨੋ ਮੇਰੁ ਕੋ ਪਖਾਨ,ਨੀਕੇ ਬਚਨ ਬਖਾਨ ਗਯੋ ਰਿਦੇ ਸੁਖ ਪਾਇਕੈ ॥ ੩੪ ॥ ਦੋਹਰਾ ॥ ਗੋਰਖ ਕੇ ਢਿਗ ਜਾਇਕੈ ਉਸਤਤਿ ਕੀਨਿ ਬਖਾਨ। 'ਕਲਾਵਾਨ ਸਰਬੱਗ ਸੋ ਮਹਿਮਾ ਜਾਂਹਿ ਮਹਾਂਨ' ॥ ੩੫ ॥ ਕਬਿੱਤ ॥ ਗੋਰਖ ਬੁਲਾਇ ਸਿੱਧ ਕੁਤਵੇਂ[5] ਸੁਨਾਇ* ਕਹਯੋ 'ਤਾਂਕੋ ਸਮਝਾਇ ਉਪਦੇਸ਼ ਦੇਹੁ ਜਾਈਏ'। ਆਵਾ ਸੁਨਿ ਧਾਇ ਗੁਰੂ ਨਾਨਕ ਸੁਹਾਇਂ ਜਹਿੰ,ਬਚਨ ਅਲਾਇ 'ਬਾਲੋ ਹਠ ਕੋ ਗਵਾਈਏ।ਚਰਨ ਲਗਾਇ ਗੁਰੂ ਗੋਰਖ ਕਰਾਇ ਤੇਰੋ ਮਰਨ ਮਿਟਾਇ, ਐਸੇ ਪਦ ਕਯੋਂ ਨ ਪਾਈਏ। ਪਹੁੰਚਿਓ ਤੂੰ ਆਇ, ਨਹਿੰ ਛੂਛਾ ਹਟਿ[6] ਜਾਇ ਅਬ, ਯਾਂਤੇ ਕਹੋਂ ਤੋਹਿ, ਜੀਅ ਹੋਇ ਜੋ ਸੁਨਾਈਏ' ॥੩੬॥ ਸ਼੍ਰੀ ਗੁਰੂ ਕਹਤਿ ਬੈਨ'ਛੂਛਾ ਸੋ ਰਹਤਿ ਜੋਊ ਨਾਮ ਨ ਜਪਤਿ, ਦੁੱਖ ਪਾਇ ਜਮ ਤ੍ਰਾਸ ਕੋ।ਮਾਨ ਕੋ ਮਿਟਾਇ,ਸਭੈ ਚਰਨ ਲਗਾਇਂ ਅਬ, ਨਹੀਂ ਹਟ ਜਾਹਿੰ ਹਮ ਆਵੈਂ ਤੁਮ ਪਾਸ ਕੋ। ਜਨਮ ਮਰਨ ਕੋ ਅਤੰਕ' ਮਨ ਮਾਨੈ ਸੋਊ, ਦੇਹਿ ਬਿਖੈ ਹੰਤਾ ਅਤਿ ਧਾਰਯੋ ਅੱਭਿਆਸ ਕੋ। ਰੰਚਕ ਸਨੇਹ[7] ਗਯਾਨੀ ਕਰੈ ਨਹਿੰ ਦੇਹਿ ਬਿਖੈ:-ਰਹੈ ਤੇ ਹਰਖ ਨਹੀਂ, ਸ਼ੋਕ ਨ ਬਿਨਾਸ਼ ਕੋ'॥੩੭॥ਦੋਹਰਾ॥ਸੁਨਿਕੈ ਜਾਨੈਗਯਾਨਘਨ ਗਮਨਯੋ ਨਿਜ ਅਸਥਾਨ।ਗੋਰਖ ਕੇ ਢਿਗ ਬੈਠਿਕੈ ਕੀਨ ਬ੍ਰਿਤੰਤ ਬਖਾਨ ॥੩੮॥ ਤਿਹ ਭੂਸ਼ਨ ਕਰਿਵਾਇਕੈ ਗੋਰਖ ਆਇਸੁ ਦੀਨ।'ਹੈ ਕੋ ਸਿਧ ਸਮਰੱਥ ਜੋ ਜੀਤਹਿ ਬਚਨ ਪ੍ਰਬੀਨ[8]' ॥੩੯॥ ਚਰਪਟ ਕਰਿ ਉਰ ਤਮਕ ਕੋ ਆਵਾ ਗੁਰੁ ਕੇ ਪਾਸ। ਬੈਠਯੋ ਤਬਹਿ ਸਮੀਪ ਹ੍ਵੈ ਕੀਨੇ ਬਚਨ ਪ੍ਰਕਾਸ਼ ॥ ੪੦ ॥ ਸ੍ਰੈਯਾ ॥ 'ਆਸਨ ਬੈਸਨ ਹੈ ਕਿਹ ਠਾਂ ? ਤਵ ਭੋਜਨ ਕੌਨ ?

---

[1]ਸਿਰ। [2]ਖਜ਼ਾਨੇ। [3]ਸਮਿੱਗ੍ਰੀ। [4]ਚੈਨ ਹੋਇਆ ਭਾਵ ਤਸੱਲੀ ਹੋਗਈ।[5]ਨਾਮ ਹੈ ਇਕ ਸਿੱਧ ਦਾ। [6]ਖਾਲੀ ਨਾ ਮੁੜ। [7]ਛਰ। [8]ਮੋਹ। [8]ਬਚਨਾਂ ਦੀ ਪ੍ਰਬੀਨਤਾ ਨਾਲ ਜਿੱਤੇ (ਅ) ਬਚਨਾਂ ਦੇ ਪ੍ਰਬੀਨ (ਗੁਰੂ ਜੀ) ਨੂੰ ਜਿੱਤੇ। *ਪਾ:-ਜੁ ਲਾਇ।

ਅਚੋ ਜੁ ਅਧਾਰਾ। ਸੇਜ ਡਸਾਇ ਕਹਾਂ ਬਿਸਰਾਮ[1] ਕੀ? ਕੌਨ ਦੁਕੂਲ[2] ਸਰੀਰ ਪੈ ਧਾਰਾ?'। [a]'ਆਸਨ ਬੈਸਨ ਦੇਹ ਕੇ ਭੀਤਰ, ਨਾਮ ਸੁ ਭੋਜਨ ਜਾਨਿ ਹਮਾਰਾ। ਚੀਰ ਖਿਮਾ ਤਨ ਪੈ ਪਹਿਰੇ, ਸੁਠ ਸੇਜ ਡਸੀ ਦਸਵੇਂ ਥਰ ਦ੍ਵਾਰਾ'॥ ੪੧ ॥ ਕਵਿੱਤ ॥ ਚਰਪਟ ਖਟਪਟ[3] ਮਿਟੀ[4] ਘਟ[5]-ਪਟ[6], ਤਟ[7] ਗੋਰਖ ਕੇ ਸਟਪਟ[8] ਬੈਠਿਕੇ ਉਚਾਰੀਯਾ। 'ਪੂਰਨ[9] ਬਿਕਟ[10], ਨਹਿੰ ਜਾਨੋ ਤਾਂ ਕੋ ਘਟ[11] ਕੈਸੇ, ਕੋਊ ਬਿਧ ਲਟੈ ਨਹਿੰ[12], ਟਰਤਿ[13] ਨ[14] ਟਾਰੀਯਾ[15]। ਝੰਗਰ ਸੁਨਤਿ ਮਨ ਖਾਇਕੈ ਤਮੱਕ[16] ਕਹੈ'ਕੈਸੋ ਮਾਈਮੁੰਡਾ ਦੇਹੁ ਆਇਸ ਨਿਹਾਰੀਯਾ[17]।ਖਿਨ ਮਾਂਹਿ ਆਇ[18] ਬੈਠਿ ਬਚਨ ਅਲਾਇ ਤਿਨ'ਬਿਨਾ ਦੂਧ ਬਾਰਿਕ[20]ਕੋ ਕੈਸੇ ਪ੍ਰਿਤਪਾਰੀਯਾ ॥੪੨॥ਦੋਹਰਾ॥ ਕੌਨ ਨਾਮ? ਕਿਤ ਜਾਹੁਗੇ[21]?ਰਹੋ ਕੌਨਸੇ ਦੇਸ਼?। ਝੰਗਰ ਬੂਝੈ ਤੋਹਿ ਕੋ ਕੌਨ ਤੁਮਾਰਾ ਭੇਸ?' ॥੪੩॥ ਸ੍ਰੈਯਾ ॥ 'ਭੌਂਦੂ! ਸੁਨੋ ਹਮ ਨਾਨਕ ਨਾਮ, ਲਗੀ ਲਿਵ ਤੇ ਉਰ ਬਾਰਿਕ ਪਾਰਾ[22]। ਕਾਜ ਜਹਾਂ ਤਹਿੰ ਜਾਵਹਿੰਗੇ,ਨਗਰੀ ਸ਼ਿਵਦੇਸ[23] ਪਛਾਨ ਹਮਾਰਾ। ਭੂਲੇ ਸੁ ਗੋਰਖ ਉੱਤਮ ਪੰਥ ਤੇ ਔਧ ਵਧਾਇ ਕੈ ਮਾਨ ਅਪਾਰਾ'। ਯੌਂ ਸੁਨਿ ਝੰਗਰ ਲੱਜਤਿ ਹੋਇ ਸੁਮੇਰੁ ਪੈ ਜਾਇ ਕੈ ਬੈਨ ਉਚਾਰਾ॥੪੪॥ ਸ੍ਰੈਯਾ ॥ 'ਕੋ ਜੁਗਤੀ[24] ਕਰਿ ਨਾ ਅਟਕੈ ਤਤਕਾਲ ਹੀ ਉੱਤਰ ਦੇਤਿ ਬਤਾਈ*[7]। ਸੰਘਰ ਬੋਲ ਉਠਜੋ ਸੁਨਿ ਕੇ 'ਕਰ ਬਾਦ ਕੋ ਮੈਂ ਤਿਹ ਰੋਕਹੁ ਜਾਈ'। ਗੋਰਖ ਆਇਸੁ ਲੇਯ ਤਬੈ ਕਰਿ ਰੋਸ ਚਲਜੋ ਗੁਰ ਕੇ ਢਿਗ ਧਾਈ। ਜਸੋਂ ਬਿਨਤਾਸੁਤ[25] ਕੋ ਚਹਿ ਜੋਤਨ ਪੰਨਗ[26] ਬਾਰ ਹੀ ਬਾਰ ਸਿਧਾਈ ॥ ੪੫ ॥ ਦੋਹਰਾ ॥ ਗਏ ਅਗਾਰੀ ਕੋ ਗੁਰੂ ਗਿਰ ਮੀਨਾ ਜਿਹ ਨਾਮ। ਬੈਸੇ ਆਸਨ ਲਾਇ ਤਹਿੰ ਹਨਨ[27]ਮਾਨ[28] ਸਿਧ[29] ਕਾਮ ॥੪੬॥ ਸੰਘਰ ਬੋਲਜੋ ਆਨਿਕੈ 'ਬਾਲੇ! ਹੈ ਆਦੇਸ਼'। ਸੁਨਿ ਭੂਸ਼ਨ ਮੁਖ ਤੇ ਰਹੇ ਮੁਸਕਾਨੇ ਜਗਤੇਸ਼ ॥ ੪੭ ॥

---

[1]ਅਰਾਮ। [2]ਕਪੜਾ। [3]ਗੁਰੂ ਜੀ ਵਾਚ। [4]ਖਟਪਟੀ। [5]ਮਿਟ ਗਈ। [6]ਹਿਰਦੇ ਦੇ। [7]ਪੜਦੇ ਦੀ। [8]ਪਾਸ। [9]ਛੇਤੀ ਹੀ। [10]ਪੂਰਾ। [11]ਅਜਿੱਤ, ਜੋ ਦਲੀਲ ਨਾਲ ਕੱਟਿਆ ਨਾ ਜਾ ਸਕੇ (ਅ) ਵਿਸ਼ਾਲ, ਅਥਾਹ। [12]ਥੋੜਾ, ਕੱਸਾ। [13]ਨਿਰੁੱਤਰ ਨਹੀਂ ਹੁੰਦਾ। [14]ਹਟਦਾ। [15]ਨਹੀਂ। [16]ਹਟਾਇਆਂ। [17]ਕ੍ਰੋਧ। [18]ਦੇਖਾਂ ਜਾਕੇ। [19]ਭਾਵ ਗੁਰੂ ਜੀ ਪਾਸ ਆਕੇ। [20]ਬੱਚੇ ਨੂੰ। [21]ਜਾਵੋਗੇ। [22]ਬਾਲਕ ਪਾਲਿਆ ਹੈ। [23]ਕਲਜਾਨ ਰੂਪ। [24]ਦਲੀਲ। [25]ਗਰੁੜ। [26]ਸੱਪ। [27]ਨਾਸ਼ ਕਰਨ। [28]ਹੰਕਾਰ। [29]ਸਿੱਧਾਂ ਦਾ। *ਪਾ:-ਬਨਾਈ।

ਸ਼ੋਰਠਾ ॥ ਰਿਸ ਮੈਂ ਸੈਘਰ ਹੋਇ ਅਸ ਬਿਧਿ ਬਚਨ ਅਲਾਵਹੀ। 'ਉੱਤ੍ਰ ਦੇਤਿ ਨ ਕੋਇ ਮਾਈ ਮੂੰਡਾ ਹਸਤਿ ਹੈ' ॥ ੪੮ ॥ ਕਵਿੱਤ॥ 'ਮਾਈ ਮੂੰਡਾ ਗੋਰਖ ਹੈ ਧਿੱਖਣਾ[1] ਨ ਦੀਨੀ ਤੋਹਿ, ਕਾਨ ਪਾਰ[2] ਮੁੰਦ੍ਰਾ ਪਾਇ ਬਿਮਤਿ[3] ਬਨਾਯੋ ਹੈ। ਮੂੰਡ ਕੋ ਮੁੰਡਾਇ ਨਿਜ ਗੋਤ ਕੋ ਲਜਾਇ[4], ਤਨ ਭਸਮ ਲਗਾਇ ਬਾਦ ਜਨਮ ਗਵਾਯੋ ਹੈ। ਜੈਸੇ ਨੀਰ[5] ਭੇਕ[6] ਨਹਿ ਕਮਲ ਕੀ ਸਾਰ ਜਾਨੈ ਜੁਗੀਆ ਕਹਾਏ ਨਿਜ ਜੋਗ ਕੋ ਲਜਾਯੋ ਹੈ'। ਸੈਘਰ ਸੁਨਤਿ ਸ਼ੂਤ[7] ਹੋਇ ਕੈ ਲੱਜਤਿ ਮਤਿ ਸੈਸੈ ਧਾਰ ਚਿੱਤ ਐਸੇ ਬਚਨ ਅਲਾਯੋ ਹੈ ॥ ੪੯ ॥ 'ਕੌਨ ਹੈ ਜੁਗਤ ਜਾਂਤੇ ਕ੍ਰੋਧ ਹੂੰ ਕੋ ਜੀਤ ਲੀਜੈ, ਹੋਇ ਕੈ ਅਤੀਤ ਕੈਸੇ ਕਾਮ ਕੋ ਗਵਾਈਐ ?। ਸੀਸ ਕਾਲ[8] ਟਰੈ ਕੈਸੇ ? ਲੋਭ ਪਰਹਰੈ[9] ਉਰ, ਕੌਨ ਸੀ ਜੁਗਤ ਤੇ ਅਮਰਪਦ ਜਾਈਐ ?। ਮਾਯਾ ਤਜਿ[10] ਕੈਸੇ ਕਰਿ ? ਜੱਗ ਮੈਂ ਰਹਾਇ ਨਰ, ਬੂਝਨੋ ਹੈ ਸੰਦੇਹਿ ਤੋ ਕੋ ਉੱਤਰ ਸੁਨਾਈਐ'। ਐਸੇ ਸੁਨਿ ਬੈਨ ਗਤਿਦੈਨ ਗੁਨਐਨ ਗੁਰੂ ਜਾਂਹੀ ਕੀ ਸ਼ਰੰਨ ਤੇ ਸਰਬ ਸੁਖ ਪਾਈਐ ॥ ੫੦ ॥ 'ਸ਼ਾਂਤਿ ਰੋਸ ਜੀਤ[11], ਤਜਿ ਤ੍ਰਿਗੁਨ ਅਤੀਤ ਹੋਇ, ਗੁਰੂ ਮੁਖ ਪਾਇ ਗਯਾਨ[12] ਕਾਮ ਕੋ ਗਵਾਈਯੇ। ਨਾਮ ਲਿਵ ਕਾਲ ਟਰੈ[13], ਲੋਭ ਤੇ ਸੰਤੋਖ ਧਰੈ[14], ਧਯਾਨ ਹਰਿ ਕਰੈ ਤੇ ਅਮਰ ਪਦ ਜਾਈਯੇ।ਸੰਤਨ ਕੀ ਸੰਗਤ ਕੈ ਮਾਯਾ ਤੇ ਅਲੇਪ ਰਹੈ,ਬਿਖੈ[15] ਬਿਖ[16]ਜਾਨਿਕੈ ਰਿਦੇ ਤੇ ਬਿਸਰਾਈਯੇ। ਭਾਉ ਸੋਂ ਭਗਤਿ ਇਹ ਉੱਤਮ ਜੁਗਤਿ ਵਡੀ, ਮਾਨ ਮੋਹ ਤਯਾਗਕੈ ਨਿਰਾਲਮ ਰਹਾਈਯੇ' ॥੫੧॥ ਸ੍ਰੈਯਾ ॥ ਸੈਘਰ ਸ਼ੂਨ ਸੁਨੇ ਸ਼ੁਭ ਬੈਨ ਭਈ ਮਨ ਚੈਨ ਸੁਮੇਰੁ ਸਿਧਾਯੋ। ਆਯੋ ਸੰਭਾਲਕਾ[17] ਸਿੱਧ ਤਬੈ ਗੁਰ ਕੇ ਢਿਗ ਬੈਠਿਕੈ ਵਾਕ ਅਲਾਯੋ। 'ਕਯੋਂ ਬਿਵਹਾਰ ਤਜਯੋ ਜਗ ਕੋ ਤੁਮ ਕੈਸੇ ਉਦਾਸੀ ਬਿਖੈ ਮਨ ਲਾਯੋ। ਹੋਤਿ ਨ ਪੂਰਨ ਕਾਜ ਕਬੈ ਬਿਨ ਜੋਗ ਕਰੇ ਜੁ ਚਹੌ ਉਰ ਪਾਯੋ' ॥ ੫੨ ਦੋਹਰਾ ॥ ਸੁਨਿ ਬੋਲੇ ਪੰਕਜ ਬਦਨ 'ਜਿਹ ਅਲੇਖ ਹੈ ਜੋਗ[18]। ਸੋ ਨੀਕੀ ਬਿਧਿ ਸੋਂ

[1](ਜਿਸ ਨੇ ਤੈਨੂੰ) ਸਿੱਖਯਾ। [2]ਪਾੜਕੇ। [3]ਮੂਰਖ। [4]ਸਿਰ ਮੁਨਾਕੇ ਅਪਨੀ ਕੁਲ ਨੂੰ ਲਾਜ ਲਾਈ। [5]ਜਲ ਵਿੱਚ। [6]ਡੱਡੂ। [7]ਕੰਨੀ। [8]ਸਿਰ ਤੋਂ ਮੌਤ। [9]ਦੂਰ ਹੋਵੇ। [10]ਛੱਡਕੇ। [11]ਗੁੱਸੇ ਨੂੰ ਸ਼ਾਂਤੀ ਨਾਲ ਜਿੱਤੀਏ। [12]ਗੁਰੂ ਦੇ ਮੂੰਹੋਂ ਗਯਾਨ ਪਾਕੇ। [13]ਨਾਮ ਦੀ ਲਿਵ ਨਾਲ ਕਾਲ ਟਲਦਾ ਹੈ। ਭਾਵ ਸਰੀਰ ਮਰਨ ਨਾਲ ਬੀ ਲਿਵ ਨਹੀਂ ਮਰਦੀ ਲਿਵ ਵਾਲੇ ਨੂੰ ਜਨਮ ਮਰਨ ਨਹੀਂ। [14]ਸੰਤੋਖ ਧਾਰਨ ਨਾਲ ਲੋਭ (ਟਲਦਾ ਹੈ)। [15]ਵਿਸ਼ਯਾਂ ਨੂੰ। [16]ਜ਼ਹਿਰ। [17]ਨਾਮ ਹੈ ਸਿੱਧ ਦਾ। [18]ਜੋਗ ਦਾ ਜਿਹੜਾ ਆਸਰਾ ਹੈ।

ਗਹਜੋ ਕਬਹਿ ਨ ਕਰੋਂ ਬਿਯੋਗ[1] ॥ ੫੩ ॥ ਜਗ ਬਿਵਹਾਰ ਉਦਾਸ ਮੈਂ ਸਦਾ ਨਾਮ ਲਿਵ ਏਕ। ਸਰਬ ਕਾਜ ਪੂਰਨ ਕਰਤਿ ਜਿਸ ਤੇ ਹੋਤਿ ਬਿਬੇਕ[2] ॥੫੪॥ ਸੋਰਠਾ ॥ ਸੁਨਿ ਸੰਭਾਲਕਾ ਸਾਰ[3] ਗਮਨਜੋ ਸ਼ਿਖਰ[4] ਸੁਮੇਰੁ ਪੈ। ਕੀਨ ਬ੍ਰਿਤੰਤ ਉਚਾਰਿ, ਧਨਾਯ ਭਯੋ ਪੂਰਣ ਅਬੈ ॥ ੫੫ ॥ ਇਤਿ ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸਿੱਧਨ ਚਰਚਾ' ਪ੍ਰਸੰਗ ਬਰਨਨੰ ਨਾਮ ਇਕਾਹਠਮੋਂ ਅਧਯਾਯ ॥ ੬੧ ॥

੬੨. [ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮੰਗਲ। ਸਿੱਧ ਗੋਪੀ ਚੰਦ, ਈਸ਼ਰ ਨਾਥ, ਲੰਗਰ, ਮੰਗਲ ਨਾਥ, ਸੰਭੂ ਨਾਥ ਨਾਲ ਚਰਚਾ]

ਕਬਿੱਤ*—ਬੰਦਤਿ ਗੁਬਿੰਦ ਸਿੰਘ ਪਦ ਅਰਬਿੰਦ, ਦੁਖ
ਦੁੰਦ ਕੋ ਨਿਕੰਦ ਗੁਰੁ ਮੇਰੋ ਈ ਮੁਕੰਦ ਹੈ।

{ ਅਰਬਿੰਦ=ਕਮਲ। ਦੁੰਦ=ਦੇਖ। ਨਿਕੰਦ=ਕੱਟਣ ਵਾਲੇ, ਦੂਰ ਕਰਨ ਵਾਲੇ। ਮੁਕੰਦ=ਮੁਕਤੀ ਦਾਤਾ। }

ਅਰਥ—ਦੁੰਦ ਦੁਖਾਂ ਦੇ ਦੂਰ ਕਰਨ ਹਾਰੇ ਗੁਰੂ ਗੋਬਿੰਦ ਸਿੰਘ ਜੀ ਮੇਰੇ ਮੁਕਤੀ ਦਾਤਾ ਹਨ (ਉਨ੍ਹਾਂ ਦੇ) ਚਰਣਾਂ ਕਮਲਾਂ (ਪਰ) ਨਮਸਕਾਰ ਕਰਦਾ ਹਾਂ।

ਸ੍ਰੀ ਬਾਲਾ ਸੰਧੁਰੁ ਵਾਚ ॥ ਗੋਰਖ ਬਿਚਾਰ, ਸਿੱਧ ਲੀਨੇ ਹੈਂ ਹਕਾਰਿ ਸਭਿ, ਆਇਸੁ ਉਚਾਰ ਤਬ ਭੇਜਜੋ ਗੋਪੀ ਚੰਦ ਹੈ।ਆਵਤਿ ਹੀ ਦੇਖਿਕਰਿ ਕਹੀ ਹੈ 'ਅਦੇਸ', 'ਏਕੁੰਕਾਰ ਕੋ ਅਦੇਸ਼' ਸੁਨਿ ਭਾਖੀ ਸੁਖਕੰਦ ਹੈ। ਆਇ ਢਿਗ ਬੈਸਿ ਉਰ ਹਰਖ ਬਿਸ਼ੇਖ ਜੈਸੇ ਮਾਰਤੰਡ[5] ਦੇਖਿ ਬਿਗਸਾਤਿ ਅਰਬਿੰਦ ਹੈ॥੧॥'ਕੌਨ ਧਨਾਨੀ?ਕੌਨ ਗਨਾਨੀ ?ਕੌਨ ਇਸ਼ਨਾਨੀ?ਪੁਨਨਿਰਮਲ ਕੌਨ ? ਮੋਹਿ ਤਪਾ ਜੀ ! ਬਤਾਈਯੇ । ਕੌਨ ਸੁ ਜੁਗਤਿ ਜਾਂਤੇ ਦੀਪਕ ਦਿਪਤਿ ਹੋਤਿ?ਗੈਲ[6]ਕੌਨ ਚਲਤਿ ਸੁ ਠਾਕ[7] ਨਹੀਂ ਪਾਈਯੇ ?। ਕੌਨ ਘਰ ਐਸੋ ਸੁਖ ਪਾਇ ਜਹਾਂ ਬੈਸੇ ਨਿਤ ? ਪਾਇ ਕੈ ਸਥਿਤ[8] ਕੋ ਨ

---

[1]ਤਿਆਗਣਾ, ਵਿਛੋੜਾ। [2]ਸਿੱਧਾਂਤ। [3]ਚੋਟੀ। [4]ਸੂਰਜ ਨੂੰ। [5]ਰਾਹ। [6]ਰੋਕ। [7]ਸਥਿਰਤਾ।

*ਏਸ ਕਬਿੱਤ ਦੇ ਪਹਿਲੋਂ ਹੀ ਸ੍ਰੀ ਬਾਲਾ ਸੰਧੁਰ ਵਾਚ ਲਿਖਿਆ ਹੈ ਸੀ ਤੇ ਨਿਰੀ ਪਹਿਲੀ ਤੁਕ ਕਬਿੱਤ ਦੀ ਜੋ ਮੰਗਲ ਰੂਪ ਹੈ ਆਕੇ ਹੀ ਅਗੋਂ ਕਥਾ ਅਰੰਭ ਹੋ ਜਾਂਦੀ ਹੈ, ਸੋ ਏਹ ਇਕ ਸਤਰ ਕਵਿ ਜੀ ਵਲੋਂ ਮੰਗਲ ਨਹੀਂ ਬਾਲੇ ਵਲੋਂ ਮੰਗਲ ਸਮਝੀਏ ? ਪਰ ਬਾਲਾ ਜੀ ਨੇ ਜੋ ਪਹਿਲੋਂ ਹੋ ਚੁਕੇ ਸਨ, ਗੁਰੂ ਗੋਬਿੰਦ ਸਿੰਘ ਜੀ ਦਾ ਦਰਸ਼ਨ ਨਹੀਂ ਕੀਤਾ ਉਹ ਗੁਰੂ ਜੀ ਦਾ ਮੰਗਲ ਕਰ ਨਹੀਂ ਸਕਦੇ, ਭਾਂਤੇ ਏਹ ਮੰਗਲ ਕਵੀ ਜੀ ਵਲੋਂ ਹੀ ਹੈ, ਕੇਵਲ ਉਨ੍ਹਾਂ ਨੇ ਏਥੇ ਏਸ ਮੰਗਲ ਨੂੰ ਨਿਖੇੜਕੇ ਲਿਖਣੋਂ ਸਰਢਾ ਕੀਤਾ ਜਾਪਦਾ ਹੈ।

ਬਹੁਰ ਭੁਲਾਈਯੇ'। ਦੇਖ ਕੋ ਨਿਕੰਦ[1] ਗੁਰ ਕਿੰਕਰ[2] ਮੁਕੰਦ[3] ਸੁਨਿ ਬੋਲੇ ਗੋਪੀ ਚੰਦ ਸੋਂ ਅਨੰਦ ਕੰਦ ਦਾਈਯੇ[4]॥੨॥'ਸੁਰਤਿ ਨ ਖੋਵੈ ਧਯਾਨੀ, ਗੁਰਮੁਖਿ ਗਯਾਨੀ ਹੋਵੈ,ਨਿਰਮਲ ਸੋਈ ਗੁਰਬਾਨੀ ਹੋਤ ਲਾਵਈ। ਅਠ-ਸਠ[5] ਤੀਰਥ ਸ਼ਨਾਨੀ ਤੁਮ ਜਾਨੋ ਸੋਊ ਸ਼ਰਧਾ ਸਮੇਤ ਗੁਰੂ ਦਰਸ਼ਨ ਪਾਵਈ।ਸੀਧੋ ਜੋ ਕਮਲ ਹੋਤਿ ਜਾਗੇ ਤਬ ਦੀਪ ਜੋਤਿ, ਭਾਵੀ ਮਨਮਾਨੈ ਗੈਲ[6] ਠਾਕ ਬਿਨ ਜਾਵਈ। ਤ੍ਰਿਕੁਟੀ ਕੋ ਭੇਦਿ ਸੁਖ ਪਾਵਤਿ ਅਛੇਦ ਨਿਤ ਹੋਇ ਹੈ ਸਥਿਤ ਨਹੀਂ ਬਹੁਰ ਭੁਲਾਵਈ'॥ ੩ ॥ ਗੋਪੀ ਚੰਦ ਹਾਥ ਬੰਦ ਬੋਲਯੋ ਸੁਖਕੰਦ ਸੰਗ 'ਚਲੋ ਸ਼੍ਰੇਧ ਮੰਡਲੀ ਮੈਂ ਦਰਸ਼ਨ ਦੀਜਿਯੇ। ਹੋਹਿੰਗੇ ਅਨੰਦ ਤੇਰੇ ਪਦ ਅਰਬਿੰਦ ਪਿਖਿ ਦੇਖ ਕੇ ਨਿਕੰਦ ! ਬੈਨ ਸੁਨੀਏ ਕਹੀਜਿਯੇ'। ਗੁਰੂ ਕਹਯੋ'ਮੰਦ ਮੰਦ ਆਵੈਂ ਹਮ ਪੰਥ ਮਾਂਹਿ, ਚਲੋ ਗੋਪੀ ਚੰਦ ਸੁਧ' ਸਿੱਧਨ ਭਨੀਜਿਯੇ'। ਕਰਿ ਪਦ*ਬੰਦਨ ਕੋ ਗਯੋ ਗਿਰ ਕੰਚਨ ਪੈ[7] 'ਗੋਰਖ ਜੀ ! ਨਾਨਕ ਕੀ ਸੁਧ ਮੋ ਤੇ ਲੀਜਿਯੇ ॥ ੪ ॥ ਸ੍ਰੈਯਾ ॥ ਪੂਜਨ ਜੋਗ ਹੀ ਜਾਨਹੁ ਤਾਂਹਿ ਕੋ,ਆਵਤਿ ਆਪ ਹੀ ਜਾਤਿ ਨ ਆਨਾ[8]† ਹੈ ਕਲਿਕਾਲ ਭਯਾਨ ਮਹਾਂ ਨਰ ਤਾਰਨ ਕੋ ਅਵਤਾਰ ਪਛਾਨਾ' । ਗੋਰਖ ਬੈਨ ਭਨੈ ਸੁਨਿਕੈ 'ਤਿਹ ਜਾਨਤਿ ਹੌਂ ਨਹਿੰ ਮੋਹਿ ਅਜਾਨਾ[10]। ਸਿੱਧਨ ਮੈਂ ਵਡ ਮਾਨ ਹੁਤੋ ਤਿਸ ਨਾਸ਼ਨ ਕੇ ਹਿਤ[11] ਭੂਸ਼ਨ ਠਾਨਾ[12]॥ ੫ ॥ ਈਸ਼ੁਰ ਨਾਥ ਸਮੀਪ ਬੁਲਾਇਕੈ ਗੋਰਖ ਨਾਥ ਨੈ ਆਇਸੁ ਦੀਨੀ। 'ਜਾਹੁ ਤਪੇ ਢਿਗ ਤਾਂਹਿ ਬਿਲੋਕਹੁ ਬਾਦ ਬਿਖੈ ਮਤਿ ਜਾਂਹਿ ਪ੍ਰਬੀਨੀ। ਪਾਛੇ ਕੋ ਜੀਤਕੈ ਦੇਹੁ ਹਟਾਇ ਲਖੋਂ ਸਭਿ ਤੇ ਤਵ[13]ਬੁੱਧਿ ਕੋ ਪੀਨੀ[14]‡। ਨਾਤੁਰ ਆਪਨੋ ਦੇ ਉਪਦੇਸ਼ ਸਿਖਾਵਹੁ ਜੋਗ ਕੀ ਰੀਤਿ ਜਿ ਕੀਨੀ' ॥੬॥ ਕਵਿੱਤ ॥ ਆਇਸੁ ਕੋ ਪਾਇ ਤਾਤਕਾਲ ਗਯੋ ਆਇ ਜਹਾਂ ਬੈਠੇ ਸੁਖ-ਦਾਇ ਸੋਹੈਂ ਉੱਚੇ ਗਿਰ ਸ਼੍ਰੰਗ[15]ਹੈਂ।ਉਚਰ'ਅਦੇਸ਼' ਕੋ ਸਮੀਪ ਗਯੋ ਬੈਸਿ ਤਬ 'ਪ੍ਰਭੂ ਕੋ ਆਦੇਸ਼' ਗੁਰੂ ਕਹੀ ਤਿਹ ਸੰਗ ਹੈ। 'ਕੌਨ ਦੇਸ਼ ਛੋਰਿ ?

[1]ਕੱਟਣ ਵਾਲੇ। [2]ਦਾਸਾਂ ਦੇ। [3]ਮੁਕਤੀ ਦਾਤੇ। [4]ਦਾਤੇ। [5]ਅਠਾਹਠ। [6]ਰਾਹ। [7]ਖਬਰ। [8]ਸੁਮੇਰ ਤੇ। [9]ਲਿਆਇਆ ਨਹੀਂ ਜਾ ਸਕਦਾ (ਅ) ਹੋਰਥੇ ਨਹੀਂ ਜਾਂਦੇ। [10]ਮੈਂ ਉਸਤੋਂ ਅਜਾਣ ਨਹੀਂ। [11]ਨਾਸ਼ ਕਰਨ ਵਾਸਤੇ। [12](ਮੈਂ) ਚੁੱਪ ਕਰ ਰਿਹਾ ਹਾਂ। [13]ਤੇਰੀ। [14]ਤਕੜੀ। [15]ਪਹਾੜ ਦੀ ਚੋਟੀ ਤੇ।

*ਪਾ:—ਕਰ ਬੰਦ—। †ਪਾ:—ਜਾਨਤ ਆਨਾ=ਅਉਨਾ ਜਾਣਦਾ ਹੈ।

‡ਪਾ:—ਲਖੋਂ ਤਵ ਕੋ ਸਭਿ ਤੇ ਬੁਧਿ ਪੀਨੀ।

ਆਏ, ਕਹਾਂ ਕੋ ਸਿਧਾਏ ਅਬ, ਕਹੋ ਤੁਮ ਕੌਨ ? ਮੋਹਿ ਬੂਝਨ ਉਮੰਗ ਹੈ। ਗੋਰਖ ਪੈ ਚਲੋ, ਉਪਦੇਸ਼ ਲੀਜੈ ਭਲੋ ਆਪ, ਸਭੈ ਮਤ ਬੇਖ ਤੇ ਸੁ ਜੋਗ ਈ ਉਤੰਗ[1] ਹੈ' ॥ ੭॥ [2]'ਦੇਹਿ ਪੰਚ ਤੱਤ ਕੀ ਹੈ ਪੂਛੋ ਕੌਨ ਪੰਚ ਬਿਖੈ ਸੋਊ ਤਤ ਦੇਹਿ ਮੈਂ ਬਿਚਾਰ ਕੈ ਬਖਾਨਿਯੇ । ਜੋ ਤੂੰ ਪੂਛੇ ਆਤਮਾ ਕੋ ਆਤਮ ਤੋਂ ਪੂਰਨ ਹੈ ਅੰਤਰ ਵਹਿਰ ਦਿਸ਼ ਬਿਦਿਸ਼[3] ਮੈਂ ਜਾਨਿਯੇ। ਆਵਨ ਔ ਜਾਨੋ ਤੋ ਬਨਤਿ ਊਨੋ ਹੋਤਿ ਕਹੂੰ, ਜਹਾਂ ਤਹਾਂ ਏਕ ਹੀ ਬਿਬੇਕ[4] ਤੇ ਪਛਾਨਿਯੇ। ਯਾਂਤੇ ਤਵ ਬੂਝਨੋ ਅਕਾਰਥ ਹੀ ਚੀਨ ਮਨ, ਗੋਰਖ ਤੇ ਸੀਖ ਪੁਨ ਪ੍ਰਸ਼ਨ ਕੋ ਠਾਨਿਯੇ' ॥੮॥ ਸ੍ਰੈਯਾ ॥ ਸੁਨਿ ਈਸ਼ੁਰਨਾਥ ਲਜਾਇ ਰਹਯੋ ਗਿਰ ਮੇਰੁ ਗਯੋ, ਨਹਿੰ ਬਾਨੀ ਅਲਾਈ। 'ਪਰਿਪੂਰਨ ਆਤਮ ਗਯਾਨ ਬਿਖੈ ਚਰਚਾ ਕਰਿਕੈ ਨਹਿੰ ਜਿਤਯੋ ਸੁ ਜਾਈ'। ਮਨ ਲੰਗਰ[5] ਰੋਸ ਕਿਯੋ ਸੁਨਿਕੈ ਕਹਿ 'ਗੋਰਖ ਜੀ ! ਮੁਝ ਦੇਹੁ ਰਜਾਈ। ਅਵਿਲੋਕਹੁੰ ਕੈਸੇ ਕੈ ਬੋਲਤਿ ਹੈ,ਤਿਹ ਆਨਤਿ ਹੋਂ ਤੁਮਰੀ ਸ਼ਰਨਾਈ'॥੯॥ ਕਵਿੱਤ ॥ ਆਇਸੁ ਕੋ ਪਾਇ, ਗੁਰੂ ਗੋਰਖ ਮਨਾਇ ਮਨ, ਚਲਯੋ ਤਬ ਧਾਇ, ਚਾਇ ਜੀਤਨੇ ਕੋ ਧਾਰਿਕੈ। ਬੇਦੀ ਕੁਲਦੀਪ ਹੂੰ ਕੇ ਬੈਠਯੋ ਹੈ ਸਮੀਪ ਆਇ,ਕੀਨੀ ਹੈ'ਅਦੇਸ' ਮੁਖ ਬਚਨ ਉਚਾਰਿਕੈ। 'ਚਲੀਏ ਸੁਮੇਰੁ ਪਰ ਲੀਜੈ ਉਪਦੇਸ਼ ਬਰ, ਸੀਸ ਮ੍ਰਿਤੁ ਜੌਨ ਡਰ ਦੀਜੈ ਨਿਜ ਟਾਰਿਕੈ[6]। ਜਾਗੋ ਵਡਭਾਗ ਜੋ ਤੂੰ ਜੋਗ ਅਨੁਰਾਗ ਕਰੇਂ, ਧੁਨਿ* ਸੰਗ ਲਾਗੋ ਲਾਗ[7], ਹਠ ਦੇਹੁ ਡਾਰਿਕੈ' ॥ ੧੦ ॥ ਬੋਲੇ ਦੀਨਾਨਾਥ ਸਿੱਧ ਲੰਗਰ ਕੇ ਸਾਥ ਤਬ 'ਕੌਨ ਸੀ ਵਸਤੁ ਮਰੈ ਦੀਜੈ ਸੋ ਬਤਾਇਕੈ । ਦੇਹਿ ਪੰਜ ਭੂਤ ਕੀ[8] ਹੈ ਪੰਚੋਂ ਮੈਂ ਨ ਮਰੈ ਕੋਊ,ਜੋ ਕੋ ਮਰਿ ਜਾਤਿ ਤਾਂ ਕੋ ਦੀਜਿਯੇ ਸੁਨਾਇਕੈ। ਆਤਮਾ ਤੋ ਨਿੱਤ, ਕਬ ਹੋਤਿ ਨਹੀਂ ਮ੍ਰਿਤੁ ਤਾਂਕੀ, ਭਯੋ ਜੀਵ ਸੱਤ ਚਿਦਾਨੰਦ ਕੋ ਭੁਲਾਇਕੈ[9]।ਬਾਦਹੈ ਕਹਿਨ ਤੇਰੋ ਭਯੋ ਮ੍ਰਿਤੁ ਕੌਨ ਹੇਰੋ[10],

[1]ਉੱਚਾ। [2]ਗੁਰੂ ਜੀ ਵਾਚ। [3]ਹਰ ਪਾਸੇ। [4]ਗਿਆਨ। [5]ਨਾਮ ਹੈ ਸਿੱਧ ਦਾ [6]ਦੂਰ ਕਰਵਾ ਲਓ। [7]ਲਗਨ । [8]ਪੰਜਾਂ ਤਤਾਂ ਦੀ। [9]ਇਹ ਸਤ, ਚਿਤ, ਆਨੰਦ ਨੂੰ ਭੁਲਾਕੇ ਜੀਵ ਬਨ ਗਿਆ ਹੈ। [10]ਦੇਖਦੇ ਹੋ।

*ਸਿਧ ਕੰਨਾਂ ਦੀ ਘੁੰ ਘੁੰ ਵਾਲੀ ਧੁਨਿ ਦਾ ਉਪਦੇਸ਼ ਦੇਂਦਾ ਹੈ ਤੇ ਗੁਰੂ ਜੀ ਉੱਤਰ ਵਿਚ ਉਸਦੀ ਸਾਰੀ ਗੱਲ ਨੂੰ 'ਬਾਦ ਹੈ ਕਹਿਨ ਤੇਰੋ' ਆਖਦੇ ਹਨ । ਇਸ ਸਾਰੀ ਸਿੱਧ ਚਰਚਾ ਵਿਚ ਗੁਰੂ ਜੀ ਅਪਣਾ ਆਸ਼ਾ–ਨਾਮ ਵਿਚ ਅਖੰਡ ਲਿਵ ਲੱਗਣਾ–ਦਸ ਰਹੇ ਹਨ, ਕੰਨਾਂ ਦੀ ਘੁੰ ਘੁੰ ਨੂੰ ਅਨਾਹਤ ਨਹੀਂ ਕਹਿ ਰਹੇ।

ਉੱਤਰ ਨ ਆਇ, ਪੂਛ ਗੋਰਖ ਕੋ ਜਾਇਕੈ' ॥ ੧੧॥ ਸ੍ਵੈਯਾ ॥ ਲੰਗਰ ਤੂਸ਼ਨ ਹੋਇ ਗਯੋ ਬਿਰਤੰਤ ਸੁਮੇਰੁ ਪੈ ਜਾਇ ਸੁਨਾਵਾ। ਗੋਰਖ ਨੈ ਤਬ ਆਇਸੁ ਦੇ ਕਰਿ ਮੰਗਲਨਾਥ ਸਮੀਪ ਬੁਲਾਵਾ। ਕੀਨ ਵਡੋ ਸਨਮਾਨ ਬਿਠਾਇਕੈ ਆਨਨ ਤੇ ਇਵ ਬੈਨ ਅਲਾਵਾ। 'ਹਾਰਿਕੈ ਆਵਤਿ ਸਿੱਧ ਸਭੈ ਅਬ ਜਾਨੋ ਤੁਮਾਰੁ ਬਨੈ ਤਿਹ ਥਾਵਾ' ॥ ੧੨ ॥ ਸ੍ਵੈਯਾ ॥ ਮੰਗਲ ਨਾਥ ਨੇ ਬੂਝਨ[1] ਕੀਨ 'ਪਠੇ ਕਿਹ ਹੇਤ ਕੌ? ਦੇਹੁ ਬਤਾਈ। ਰੂਪ ਸੁਭਾਇ ਬਿਲੋਕਨ ਕੋ ਤਿਹ, ਕੈਧੌਂ ਕਹੋ ਉਪਦੇਸ਼ਨ ਤਾਈ?'। ਗੋਰਖ ਯੌਂ ਸੁਨਿਕੈ ਮਨ ਮਾਂਹਿ ਬਿਚਾਰਿ ਕੈ ਬਾਨੀ ਸੁ ਐਸ ਅਲਾਈ। 'ਜਨੋਂ ਤੁਮਰੇ ਮਨ ਮੈਂ ਅਭਿਲਾਖ ਬਿਲੋਕਹੁ ਤਾਂ ਬਿਧਿ ਸੋਂ ਅਬ ਜਾਈ' ॥ ੧੩॥ ਸ੍ਵੈਯਾ ॥ ਮੰਗਲ ਬੋਲਤਿ 'ਹੇ ਗੁਰੁ ਗੋਰਖ ! ਪੂਰਨ ਹੋ ਜੁਗੀਆ ਸਭਿ ਲਾਯਕ। ਸੋ ਸਭਿ ਹੀ ਬਿਧਿ ਪੂਰਨ ਨਾਨਕ ਜਾਇ ਸ਼ਰੀਨ ਤਿਸੈ ਗਤਿ ਦਾਇਕ। ਖੋਜਿਬੋ ਦੇਖਿਬੋ ਕਨਾ ਤਿਹਕੋ ਸੁਰ ਨਾਯਕ ਨਾਯਕ[2], ਸੰਤ ਸਹਾਯਕ। ਏਕ ਦੁਬਾਰਹਿ ਖੋਜ ਪਿਖਾ ਪੁਨ ਖੋਜੇ ਕੋ ਖੋਜਨ ਰੀਤਿ ਨ ਲਾਯਕ ॥ ੧੪ ॥ ਆਇਸੁ ਨਾਂਹਿ ਉਲੰਘੌਂ ਤੋਰ, ਕਹੌ, ਤਿਹ ਜਾਇਕੈ ਲਯਾਉਂ ਹਕਾਰੀ। ਜਾਂ ਕੇ ਮਿਲੇ ਤੇ ਕ੍ਰਿਤਾਰਥ ਹੋਇਗੋ ਜਾਇ ਪਿਖੋਂ ਮਨ ਆਲਸ ਟਾਰੀ'। "'ਮੰਗਲਨਾਥ ਜੀ! ਆਨਹੁ ਤਾਂ ਬਿਧਿ ਲੈ ਉਪਦੇਸ਼ ਹਮਾਰ ਜੁ ਧਾਰੀ[3]। ਆਵਹਿ ਮਾਰਗ ਸਿੱਧਨ ਕੇ ਭਵ ਮੈਂ ਪਰਕਾਸ਼ ਵਡੋ ਜਸੁ ਕਾਰੀ' ॥ ੧੫ ॥ ਮੰਗਲਨਾਥ ਕਹੈ ਪੁਨ ਬੈਨ ਕੋ 'ਯੌਂ ਨ ਬਨੈ ਜਿਵ ਚਾਹਿ ਤੁਮਾਰੀ। ਜੇ ਹਮ ਤੇ ਲਘੁ ਹੋਵਹਿ ਸੋ, ਤਬ ਲੈ ਉਪਦੇਸ਼ ਭਲੋ ਅਧਿਕਾਰੀ। ਹੋਇ ਜੁ ਦੀਰਘ ਕੈਸੇ ਬਨੈ ਬਿਧਿ? ਹੈ ਬਿਪਰੀਤਿ ਸੀ ਰੀਤਿ ਬਿਚਾਰੀ। ਜਨੋਂ ਪਟਬੀਜਨ[4] ਕੋ ਪਰਕਾਸ਼ ਤੇ ਭਾਨੁ[5] ਛਪਾਵਤਿ ਸੁੱਧਬਿਸਾਰੀ[6]' ॥ ੧੬ ॥ ਗੋਰਖ ਬੈਨ ਭਨੇ ਸੁਨਿਕੈ 'ਤੁਮ ਹੈ ਸਮਝੀ ਮਤਿ ਸਿੱਧਨ ਨਯਾਰੇ। ਧੰਨ ਤੁਮੈ ਸ਼ੁਭ ਜੋਗ ਕੇ ਲਾਯਕ ਹੈ ਮਨ ਤੇ ਜਿਨ ਮਾਨ ਬਿਸਾਰੇ। ਜਾਨਿ ਲਯੋ ਸਭਿ ਨਾਨਕਭੇਦ ਕੋ ਜੈਸੋ ਅਹੈ ਤੁਮ ਤੈਸੋ ਉਚਾਰੇ। ਮਾਨ ਕੇ[7] ਬਾਨ ਬਿਧੇ[8] ਸਭਿ ਸਿੱਧ, ਕਰੋ ਬਿਧਿ ਸੋ ਅਭਿਲਾਖ ਜੁ ਥਾਰੇ[9]॥੧੭॥ ਦੋਹਰਾ ॥ ਕੇਤਿਕ ਸਮਝਨੋ ਭਰਥਰੀ

---

[1]ਪੁੱਛਣਾ। [2]ਇੰਦ੍ਰ ਅਥਵਾ ਵਿਸ਼ਨੂੰ ਦੋ ਸੁਆਮੀ ਹਨ ਗੁਰੂ ਜੀ। [3]ਗੋਰਖ ਵਾਚ। [4]ਧਾਰੇ। [5]ਟਿਟਾਣਾ। [6]ਸੂਰਜ। [7]ਅਨਜਾਨ। [8]ਹੰਕਾਰ ਦੇ। [9]ਤੀਰਾਂ ਨਾਲ ਵਿੰਨ੍ਹੇ ਹੋਏ। [10]ਤੁਹਾਡੀ।

ਗੋਪੀ ਚੰਦ ਸੁਜਾਨ। ਘੁੱਘੂ ਨਾਥ ਨ ਬੋਲਈ ਮੰਗਲਨਾਥ ਮਹਾਨ ॥ ੧੯॥ ਖੇਸੂ ਪੇਸੂ ਔਰ ਹੈਂ ਨਹਿੰ ਗਿਨਤੀ ਤਿਨ ਕੋਇ'। ਗੋਰਖ ਅਸ ਬਿਧਿ ਬੈਨ ਕਹਿ ਬੈਸਨੋ ਭ੍ਰਸ਼ਨ ਹੋਇ ॥੧੯ ॥ ਉਤ ਯੌਂ ਕਰਤਿ ਬਿਚਾਰਕੋ, ਇਤ ਸ਼੍ਰੀ ਨਾਨਕ ਸੰਗ। ਬੋਲਨੋ ਮਰਦਾਨਾ ਤਬੈ 'ਚਢਿਯੇ ਮੇਰੁ ਉਤੰਗ' ॥ ੨੦ ॥ [1]'ਕਿਤਕ ਕਾਲ ਅਵਿਲੋਕਿਯੇ ਗਮਨੈਂ ਬਹੁਰ ਸੁਮੇਰੁ। ਰਹੇ ਸਿੱਧ ਆਵਨ ਕਛੂ ਬਾਦਹਿ[2] ਮਾਨ ਘਨੇਰ' ॥ ੨੧ ॥ ਸ੍ਵੈਯਾ ॥ ਆਯੋ ਹੈ ਮੰਗਲ ਨਾਥ ਤਬੈ ਢਿਗ ਬੈਠ 'ਅਦੇਸ' ਕਹੀ ਕਰ ਬੰਦੂ। ਦ੍ਵੈ ਦਿਸ਼ ਪਾਇਨ ਕੋ ਪਰਸੇ ਕਰ, ਕੀਨ ਵਡੋ ਸਨਮਾਨ ਮੁਕੰਦੂ। ਪ੍ਰੀਤ ਬਧੀ ਅਵਿਲੋਕਤਿ ਲੋਚਨ ਮਾਨਜੋ ਰਿਦੇ ਮਹਿੰ ਛੂਰ ਅਨੰਦੂ। ਯੌਂ ਹਰਖੇ ਮਿਲਿ ਆਪਸ ਮੈਂ ਜਿਵ ਜਾਇ ਬਭੀਖਨ ਸੋਂ ਰਘੁਨੰਦੂ[3] ॥੨੨॥ ਮੰਗਲ ਨਾਥ ਨੇ ਬੈਨ ਭਨੇ 'ਕਿਰਤਾਰਥ ਭਾ ਅਵਿਲੋਕਤਿ ਰੂਪਾ। ਜਾਨਤਿ ਹੌਂ ਨਿਜ ਭਾਗ ਮਹਾਨ ਮਿਲਾ ਪ੍ਰਭੁ ਕੋ ਅਵਤਾਰ ਅਨੂਪਾ।ਆਜ ਭਯੋ ਸਫਲਾ ਸਭਿ ਜੋਗ ਭੇ ਗੋਚਰ ਧਯਾਨਹਿ ਕੇ ਅਨਰੂਪਾ[4]।ਸੰਤ ਸਹਾਯਕ,ਦੰਭਨ ਘਾਯਕ,ਹੋ ਗਤਿਦਾਯਕ ਜੇ ਭਵ ਕੂਪਾ' ॥ ੨੩ ॥ ਸ੍ਵੈਯਾ ॥ ਸ਼੍ਰੀ ਗੁਰੁ ਭਾਖਤਿ 'ਧੰਨ ਤੁਮੈਂ ਸਭਿ ਸਿੱਧਨ ਤੇ ਅਤਿ ਉੱਤਮ ਰੀਤੀ। ਤੋਹਿ ਸਮਾਨ ਲਖੈਂ ਨਹਿੰ ਆਨ ਕਿਯੋ ਮਨ ਮਾਨਹਿੰ ਤੇ ਵਿੱਪ੍ਰੀਤੀ[5]*। ਬੋਲਿ ਗਿਰਾ ਮਧੁਰੀ ਹਰਖਾਵਤਿ ਮਾਨੋ ਸੁਧਾ[6] ਨਮਤਾ[7] ਤੁਮ ਪੀਤੀ। ਮਾਨਸ ਦੇਹਿ[8] ਕੋ ਲਾਭ ਯਹੀ ਤਜਿ ਮਾਨ ਕਰੈ ਪਦ ਸੰਤਨ ਪ੍ਰੀਤੀ' ॥ ੨੪ ॥ ਸ੍ਵੈਯਾ ॥ ਮੰਗਲ ਨਾਥ ਨੇ ਸ਼ੂੰਨ ਸੁਨੇ ਕਰਿ ਨੀਚੇ ਕੋ ਲੋਚਨ ਬਾਨੀ ਅਲਾਈ। 'ਰਾਵਰ ਕੀ ਕਰੁਨਾ ਹੁਇ ਜਾਂ ਪਰ ਤਾਂਹੂੰ ਭਲੇ ਮਤਿ ਦੇਹੁ ਬੁਝਾਈ। ਸੰਤਨ ਕੋ ਗੁਨ ਮਾਨ[9] ਮਿਟਾਵਨ, ਮਾਧੁਰਤਾ ਸੰਗ ਬੈਨ ਕਹਾਈ। ਮੇਰੁ ਚਲੋ ਸਿਧ ਮੰਡਲੀ ਮੈਂ ਦਰਸ਼ਨ ਕੋ ਦੇਹੁ ਸਭੈ ਸੁਖ ਪਾਈ ॥ ੨੫ ॥ ਸ੍ਵੈਯਾ ॥ ਜੇ ਨ ਚਲੋ ਤਿਹਠਾਂ[10] ਤੁਮ ਹੀ ਭੁਗੁਤਾਵਨ[11] ਕੋ ਕਛੁ ਲਯਾਵਹੁ ਜਾਈ'।ਆਨਨ ਤੇ ਬਿਗਸੇ ਗੁਰ

[1]ਗੁਰੂ ਜੀ ਵਾਚ। [2]ਬਿਅਰਥ (ਅ) ਚਰਚਾ ਦਾ। [3]ਜਿਵੇਂ ਰਾਮ ਪਾਸ ਬਭੀਖਨ ਗਿਆ ਭਾਵ ਗੁਰੂ ਜੀ ਪੂਜਨ ਤੇ ਮੰਗਲ ਨਾਥ ਪੂਜਾ ਕਰਨ ਵਾਲਾ। [4]ਜਿਸ ਰੂਪ ਦਾ ਮੈਂ ਧਯਾਨ ਕਰਦਾ ਸਾਂ ਉਹ ਰੂਪ ਦਿੱਸ ਪਿਆ ਹੈ, ਇਸ ਲਈ ਮੇਰਾ ਜੋਗ ਅਜ ਸਫਲ ਹੋ ਗਿਆ ਹੈ। [5]ਮਨ ਨੂੰ ਮਾਨ ਤੋਂ ਉਲਟਾ ਕੀਤਾ ਹੈ ਭਾਵ ਨਿੰਮ੍ਰਤਾ ਧਾਰੀ ਹੈ। [6]ਅੰਮ੍ਰਿਤ। [7]ਨਿੰਮ੍ਰਤਾ ਦਾ। [8]ਮਨੁਖੀ ਦੇਹੀ। [9]ਹੰਕਾਰ। [10]ਓਥੇ। [11]ਛਕਾਵਣ ਲਈ।

*ਪਾ:—ਸੁਨਮਾਨਹ ਤੇ ਵਿੱਪ੍ਰੀਤੀ=ਨਿਜ ਸਨਮਾਨ ਤੋਂ ਉਲਟ=ਨਿੰਮਤਾ।

ਬੋਲਤਿ 'ਭਾਉ ਪਿਖਾ ਤੁਮ ਤੇ ਤ੍ਰਿਪਤਾਈ। ਖਾਨੇ ਕੀ ਚਾਹਿ ਨ ਔਰ ਰਹੀ ਮਿਲਿ ਵਾਕ ਅਲਾਇ ਰਹੇ ਹਰਖਾਈ । ਮੰਗਲਨਾਥ ! ਚਲੋ ਤੁਮ ਅੱਗ੍ਰਜ[1] ਆਵਤਿ ਹੈਂ ਨ ਬਿਲੰਬਹਿ ਕਾਈ' ॥ ੨੬ ॥ ਸੋਰਠਾ ॥ ਸ਼੍ਰੀ ਗੁਰੂ ਕੋ ਹਰਖਾਇ ਆਪ ਹਰਖ ਉਰ ਬਹੁਤ ਕਰਿ ਬੰਦਨਿਕਰਿ ਸਿਰਨਾਇ ਮੰਗਲ ਗਯੋ ਸੁਮੇਰੁ ਪੈ ॥੨੭॥ ਮਰਹਰੀ ਛੰਦ ॥ ਬੂਝੈ ਮਰਦਾਨਾ 'ਪ੍ਰਭੂ ਸੁਜਾਨਾ ! ਇਹ ਜੋਗੀ ਜੋ ਆਇ। ਕੋਮਲ ਮੁਖ ਬੈਨਾ ਮਨ ਮਹਿੰ ਚੈਨਾ ਜਿਹ ਕੋ ਸੁਭਗ ਸੁਭਾਇ। ਬਹੁ ਭਾਉ ਸੁ ਕੀਨੋ ਤਵ ਜਸ ਚੀਨੋਂ ਨਹੀਂ ਉਚਾਰਾ ਬਾਦ। ਮਿਲਿ ਕਰਿ ਹਰਿਖਾਯੋ ਉਰ ਸੁਖ ਪਾਯੋ ਕਰਸੋ ਤੁਮੈ ਅਹਿਲਾਦ[2]' ॥ ੨੮ ॥ ਮਰਹਰੀ ਛੰਦ ॥ ਗੁਰੂ ਵਾਕ ਬਖਾਨੇ 'ਸੁਨਿ ਮਰਦਾਨੇ ਇਕ ਜੈਸੇ ਸਭਿ ਨਾਂਹਿ। ਧਾਰੈਂ ਬਹੁ ਬੇਖਾ ਦੰਭ ਬਿਸ਼ੇਖਾ ਨਹਿੰ ਕੋ ਕਰਮ ਕਮਾਹਿੰ। ਪੂਰਨ ਮਧ ਕੋਟਾ[3] ਤਿਨ ਨਹਿੰ ਤੋਟਾ[4] ਜਨੋਂ ਬਾਹਰ ਤਨੋਂ ਅੰਤਰ। ਕਰੁਨਾ ਕਰਤਾਰੀ ਜਿਹ ਪਰ ਧਾਰੀ ਤਿਹ ਯੌਂ ਸੁਮਤਿ ਨਿਰੰਤਰ' ॥੨੯॥ ਦੋਹਰਾ ॥ ਮਰਦਾਨਾ ਪੁਨ ਬਚ ਕਹੈ 'ਚਲੀਏ ਅਬਹਿ ਸੁਮੇਰੁ। ਸਭਿ ਸਿੱਧਨ ਕੋ ਦੇਖੀਏ ਕਿਉਂ ਕੀਨੀ ਪ੍ਰਭੂ ਦੇਰ'॥੩੦॥ ਸੋਰਠਾ॥ ਬੋਲੇ ਬਹੁਰ ਕ੍ਰਿਪਾਲ 'ਏਕ ਸਿੱਧ ਆਵਨ ਰਹਯੋ। ਜਿਹ ਮਨ ਮਾਨ ਬਿਸਾਲ ਸ਼ੰਭੁਨਾਥ ਤਿਹ ਨਾਮ ਹੈ' ॥ ੩੧ ॥ ਅੜਿਲ ॥ ਸੁਨਿ ਮਰਦਾਨੇ ਸ਼ੂੰਨ ਸੁ ਬੈਨ ਬਖਾਨਿ ਹੈ।'ਮੰਗਲ ਤੇ ਸੁ ਬਿਸਾਲ ਕਿਧੌਂ[5] ਸਮਾਨ[6] ਹੈ। ਅਬਹਿ ਉਡੀਕਤਿ ਜਾਂਹਿ[7] ਕਹੌ ਤਿਹ ਗਾਥ ਜੌ'। ਹੌ ਬੋਲੇ ਉੱਤਰ ਦੇਨਿ ਜਗਤ ਕੇ ਨਾਥ ਜੌ ॥ ੩੨॥ ਸ੍ਰੈਯਾ ॥ 'ਗੋਰਖ ਨਾਥ ਤੇ ਆਦਿ ਜੇ ਸਿੱਧ ਹੈਂ ਮੰਗਲਨਾਥ ਸਭੈ ਤੇ ਮਹਾਨਾ। ਭੇਖ ਧਰਾ ਤਨ ਸਿੱਧਨ ਕੋ ਤਿਨ ਤੇ ਇਹਕੋ ਪਦ ਊਚ ਸੁਜਾਨਾ। ਜੇ ਮਨ ਬੀਚ ਬਿਕਾਰ ਅਜੈ[8] ਸਭਿ ਜੀਤ ਭਲੇ ਤਿਨ ਖੋਜ ਮਿਟਾਨਾ।ਪੂਰਨ ਸੰਤ,ਨਸਾਇ ਕੈ ਆਪ[9] ਕੋ ਮਾਨ ਬਿਹੀਨ ਭਯੋ ਸੁਖ ਮਾਨਾ' ॥ ੩੩ ॥ ਮਰਹਰੀ ਛੰਦ ॥ ਬੂਝੈ ਮਰਦਾਨਾ, ਊਚ ਬਖਾਨਾ 'ਕਿਉਂ ਗੋਰਖ ਗੁਰੂ ਕੀਨ। ਜੋ ਨਿਜ ਤੇ ਲਘੁ ਕਸ ਭਾ[10] ਤਿਹ ਸਿਖ ? ਕਸ* ਬੇਖ ਸਿੱਧ ਕੌ ਲੀਨ ?'। ਸ਼੍ਰੀ ਗੁਰੂ

---

[1]ਅੱਗੇ। [2]ਪ੍ਰਸੰਨ। [3]ਕ੍ਰੋੜਾਂ ਵਿਚ ਪੂਰਾ (ਕੋਈ ਇਕ ਹੁੰਦਾ ਹੈ)। [4]ਘਾਟਾ। [5]ਯਾ ਕਿ। [6]ਬਰਾਬਰ। [7]ਜਿਸ ਨੂੰ। [8]ਅਜਿੱਤ। [9]ਆਪਾ ਭਾਵ। [10]ਕਿਸ ਤਰ੍ਹਾਂ ਹੋਇਆ।

*ਪਾਃ—ਜਸ।

ਕਹਿ ਵਾਕਾ 'ਮਿਲਨੋ ਜੁ ਪ੍ਰਾਕਾ[1] ਗੋਰਖ ਇਹ ਕੋ ਆਇ। ਗੁਰ ਯਾਂ ਤੇ ਕੀਨੋ ਬੇਖਹਿ ਲੀਨੋ ਪਦ ਊਚੋ ਇਹ ਪਾਇ' ॥ ੩੪॥ ਕਬਿੱਤ ॥ ਐਸੇ ਇਤ ਨਾਨਕ ਜੀ ਬਚਨ ਉਚਾਰੇ ਉਤ ਗੋਰਖ ਬੁਲਾਇ ਸ਼ਿਵੂਨਾਥ ਕੋ ਪਠਾਯੋ ਹੈ। ਫਰੂਆ[2] ਬੈਰਾਗਣ ਦੁ ਲੀਨੇ ਹਾਥ ਮਾਂਹਿ ਜਿਨ ਮੁੰਦ੍ਰਾ ਹੈ ਫਟਕ ਏਕ ਕਾਨ ਪਾਰ[3] ਪਾਯੋ ਹੈ। ਹੀਏ ਮੈ ਹੁਲਾਸ ਆਯੋ ਪਾਸ ਸੁਖਰਾਸ ਦੌਰਿ 'ਬਾਲੇ ! ਹੈ ਅਦੇਸ਼' ਐਸੇ ਬਚਨ ਅਲਾਯੋ ਹੈ। 'ਪ੍ਰਭੂ ਕੋ ਅਦੇਸ਼; ਸ਼ਿਵੂਨਾਥ ਆਉ ਬੈਸਿ ਢਿਗ' ਸੁਨਨੋ ਸ਼ੂਨ ਮਾਂਹੀ ਪੁਨ ਬੈਨ ਕੋ ਸੁਨਾਯੋ ਹੈ ॥੩੫॥ਕਬਿੱਤ॥'ਗੋਰਖ ਕੇ ਚੇਲੇ ਹੋਇ ਮੁੰਦ੍ਰਾ ਕਾਨ ਪਾਵੈ ਅੰਗ ਭਸਮ ਲਗਾਵੈ ਕੋਊ ਬਿਘਨ ਨ ਲਾਗਈ। ਬਿਗਸੈ ਕਮਲ ਜੋ ਪ੍ਰਕਾਸ਼ੈ ਦੀਪ ਜੋਤਿ ਉਰ, ਸੁੰਨ ਮਗ ਜਾਵੈ ਤਨ ਹੂੰ ਤੇ ਮ੍ਰਿਤੁ ਭਾਗਈ।ਫਰੂਆ[4]ਗਹੀਜੈ ਹਾਥ,ਹੋਈਐ ਸਨਾਥ ਅਬ,ਖੁਸ਼ੀ ਜਿਤ ਜਾਵੈ, ਤਿਤ ਕੋਊ ਨਹਿੰ ਠਾਗਈ[5]। ਭਲੀ ਬਨੀ ਤੋਰੀ ਜੋ ਤੂੰ ਮਾਨ ਲੇਹਿੰ ਬਾਤ ਮੇਰੀ ਰਿੱਧਿ ਸਿੱਧਿ ਚੇਰੀ ਮਤ ਗੋਰਖ ਕੇ ਪਾਗਈ[6]॥੩੬॥ਕਬਿੱਤ ॥[6]'ਗੋਰਖ ਕੋ ਦਾਸ ਕਰਿ, ਸਭਿਹੂੰ ਕੋ ਮਾਨ ਹਰਿ' ਭਸਮ[7] ਨ ਲਾਵੈਂ, ਨਹਿੰ ਕਾਨ ਕੋ ਛਿਦਾਵਈ। ਫਰੂਆ[8] ਜੋ ਧਾਰੀ ਭਾਂਕੋ ਨਾਮ ਹੈ ਭਿਖਾਰੀ ਜਗ, ਮ੍ਰਿੱਤੁ ਹੈ ਬਿਦਾਰੀ[9] ਨਹਿੰ ਨੇਰੇ ਕਬ ਆਵਈ। ਰਿੱਧਿਸਿੱਧਿ ਸਦਾ ਆਗੇ,ਦੇਹਿੰ ਤਾਂਕੋ ਜੋ ਕੋ ਮਾਂਗੇ,ਚਾਹੈਂ ਤਹਾਂ ਜਾਇੰਨਹਿੰ ਕੋਊ ਅਟਕਾਵਈ। ਬਿਘਨ ਬਿਨਾਸ਼ਨ[10] ਸੁ ਆਸਨ ਹੈ ਸੁੰਨ ਬਿਖੈ'ਸ਼ਿਵੂ-ਨਾਥ ਸੁਨੈ ਸ਼ੂਨ ਬੈਨ ਕੋ ਅਲਾਵਈ ॥ ੩੭ ॥ ਕਬਿੱਤ ॥ 'ਵਡੋਈ ਹੰਕਾਰੀ ਕਹਾਂ ਨਦਰ ਤੁਮਾਰੀ, ਕਛੁ ਔਰੀ ਬੌਰੀ ਬਾਤੈਂ ਮੁਖ ਕਾਹੇ ਕੋ ਬਕਤਿ ਹੈ। ਜਤੀ,ਨਾਥ,ਸਿੱਧਸਭਿ ਬੀਚ ਹੈ ਪ੍ਰਸਿੱਧ ਐਸੋਗੋਰਖ ਕੋਜਾਨੈ ਨਹੀਂਕੈਸੀਐ ਸ਼ਕਤਿ ਹੈ।ਸਿੱਧ ਸਾਧ ਨਿੰਦੇ ਤੁਮ ਭਯੋਕੌਨ ਬਿੰਦੇ[11]* ਕੈਸੇ ਬੋਲੈਂ ਮਾਟੀ ਗੰਦੇ?ਨਿਜ ਮਾਨ ਮੈਂਛਕਤਿ[12]ਹੈਂ।ਕੌਨ ਤੂੰ ਵਡਾਈਪਾਇ ਜਗਜੂਨਿ ਆਇ ਜਾਇ,ਗੁਰੂ ਬਿਨਾ ਇਸਥਿਰ ਕੋਊ ਨ ਟਿਕਤਿ ਹੈ'॥੩੮॥ ਕਬਿੱਤ॥[6] 'ਜਾਨੋ

---

[1]ਪਹਿਲੇ। [2]ਠੂਠਾ। [3]ਪਾੜਕੇ। [4]ਰੋਕੇਗਾ। [5]ਧੋ ਗਿਆਂ, ਪ੍ਰੇਮ ਕੀਤਿਆਂ। [6]ਗੁਰੂ ਜੀ ਬੋਲੇ। [7]ਦੂਰ ਕਰਕੇ। [8]ਸੁਆਹ। [9]ਭੀਖ ਮੰਗਣ ਵਾਲਾ ਠੂਠਾ। [10]ਦੂਰ ਕੀਤੀ ਹੈ (ਅਸਾਂ ਨੇ)। [11]ਨਾਸ਼ ਕਰਨ ਵਾਲਾ। [12]ਕਿਸ ਬਿੰਦ ਤੋਂ ਭਾਵ ਕਿਸ ਅਸਲ ਤੋਂ। [13]ਭਰਿਆ।

*ਸ਼ਿਵੂਨਾਥ ਆਦਿ ਹੰਕਾਰੀ ਤੇ ਕਮੀਨੇ ਦਿਲ ਵਾਲੇ ਹੋਣ ਤੇ ਐਸੇ ਵਾਕ ਕਹਿਣ ਤਾਂ ਅਚਰਜ ਨਹੀਂ, ਏਹ ਮਾੜੇ ਵਾਕ ਉਨ੍ਹਾਂ ਦੀ ਨਜੂਨਤਾ ਦੇ ਹੀ ਸੂਚਕ ਹਨ।

ਤੋਰੇ ਗੋਰਖ ਕੀ ਆਦਿ ਸ਼ਿਵਬਿੰਦ ਹੂੰ ਤੇ[1] ਨਦਰ ਹਮਾਰੀ ਏਕੁੰਕਾਰ ਪੈ ਲਗਤਿ ਹੈ। ਸੰਤ ਸਾਧ ਸੋਦਰ* ਬਿਲੋਕੇ[2] ਮੋਦ[3] ਹੋਤਿ, ਕਹੋ ਰੀਦੇ ਕੈ ਅਮਲ,ਪੰਜ ਤੱਤ ਕੋ ਜਗਤ ਹੈ[4]।ਏਕ ਹੂੰ ਸੀ ਦੇਹਿ ਸਭਿ ਏਕਹੀ ਕੇ ਕੀਏ ਨਰ ਮਾਨ ਕੀਨੇ ਹਾਨ ਪੁਰਸ਼ੋਤਮ ਭਗਤ ਹੈ। ਸਿੱਧ ਔਰੇ ਬੌਰੇ ਮਾਨ ਕੀਨੇ ਸਭਿ ਹੌਰੇ ਗੌਰੇ[5], ਗੁਰੂ ਬਿਨਾ ਕਹੋ ਪ੍ਰੇਮ ਕੈਸੇ ਕੈ ਪਗਤਿ ਹੈ'॥੬੯॥

ਕਬਿੱਤ॥[6]'ਜੋਗ ਕੀ ਜੁਗਤਿ ਕਰਿ ਪਾਈਐ ਮੁਕਤਿ ਕੈਸੇ ? ਜੋਗੀ ਜਤੀ ਹੂੰ ਕੋ ਨਿਜ ਨਦਰ ਨ ਲਜਾਵਈ। ਯਾਂਤੇ ਕੋ[7] ਬਿਸਾਲ ? ਸਭਿ ਹੀ ਤੇ ਅਤਿ ਉਤਮ[8]ਹੈਂ,ਯਾਹੂੰ ਕੋ ਨਿਖੇਧ ਵਡੋ ਕਾਹਿੰ[9] ਠਹਿਰਾਵਈ[10]। ਨੀਕੋ ਉਪਦੇਸ਼ ਮਤ ਧਾਰੋ ਜੋਗ ਬੇਸ, ਚਲੋ ਗੋਰਖ ਕੇ ਢਿਗ ਤੇ ਅਮਰ ਪਦ ਪਾਵਈ। ਪ੍ਰਗਟੋਗੋ ਜਗ, ਜਰਾ[11] ਜਾਇਗੋ ਅਲਗ, ਜੈਸੇ ਸੂਰ[12] ਦੇਖਿ ਸੰਘਰ[13] ਮੈਂ ਕਾਇਰ ਪਲਾਵਈ[14]'॥੪੦॥ਕਬਿੱਤ॥[15] 'ਨਾਮ ਬਿਨਾ ਜੋਗ ਪੂਰੋ ਕਬਹੂੰ ਨ ਹੋਤਿ, ਯਾਂਤੇ[16] ਨਾਮ ਲਿਵਲਾਈ ਜਾਂਤੇ[17] ਵਡੋ ਨਹਿੰ ਆਨ ਕੋ। ਪਤਿਤ ਉਧਾਰੇ ਜਨ[18] ਹੇਤ ਦੈਤ ਮਾਰੇ ਜਿਨ, ਨਾਮ ਉਰ ਧਾਰੇ ਮੋਹ ਨਾਸ਼, ਦੇਤਿ ਗਯਾਨ ਕੋ। ਜਨਮੇ ਨ ਮਰੈ, ਕਾਲ ਸੀਸ ਹੂੰ ਤੇ ਟਰੈ, ਦੇਤਿ ਸਹਿਜ ਸਰੂਪ, ਜਾਂਕੇ ਨਹੀਂ ਹੈ ਸਮਾਨ[19] ਕੋ। ਨਾਮ ਬਿਨਾ ਸਾਧਨ ਜੇ ਤੇਊ ਪਦਬੰਧਨ ਹੈਂ[20], ਨਾਮਹੀ ਮੁਕੰਦ[21]ਔਰ ਆਨਿ ਨਹਿੰ ਜਾਨਿ ਕੋ[22]'॥੪੧॥

ਕਬਿੱਤ॥ 'ਸਮਝੈ ਨ ਸਮਝਾਯੋ, ਕੌਨ ਤੋਸੋ ਬਾਦ ਕਰੈ' ਐਸੇ ਕਹਿ ਸ਼ੰਭੂ-ਨਾਥ ਮੇਰੁ ਪੈ ਸਿਧਾਯੋ ਹੈ।ਗੋਰਖ ਨੈ ਬੂਝਨੋ 'ਕੈਸੇ ਬੈਨ ਤਿਨ ਕਹੇ ਸੁਨੇ ? ਮਾਨੇ ਉਪਦੇਸ਼ ? ਕਿਧੌਂ ਮਨ ਮੈਂ ਨ ਲਜਾਯੋ ਹੈ'। 'ਨਾਥ ਸੁਨੋ ਔਰੀ ਬੌਰੀ ਬਾਤੇਂ ਹੈ ਬਕਤਿ ਸੋਊ,ਕਾਂਕੋ ਉਪਦੇਸ਼ ਨਹੀਂ ਮਾਨਤਿ ਮਨਾਯੋ ਹੈ'। ਗੋਰਖ ਹਸਤਿ ਤਬ ਮੰਗਲ ਕੀ ਦਿਸ਼ ਦੇਖਿ ਸਭੈ ਕੋ ਸੁਨਾਇ ਮੁਖ ਬਚਨ ਅਲਾਯੋ ਹੈ॥੪੨॥ ਸ਼ੈਯਾ॥ 'ਮੰਗਲਨਾਥ ਸੁਨੋ ਇਸ ਬੈਨ ਕੋ, ਕੂਰ ਕਹੈ ਕਿਧੌਂ ਸਾਚ ਅਲਾਈ?। ਭਾਖਤਿ ਹੋ ਤੁਮ ਔਰ ਬਿਧੀ, ਹਮ ਕੋ[23]ਬਿਧਿ[24] ਜਾਨਹਿੰ?ਦੇਹੁ

[1]ਸ਼ਿਵਜੀ ਦੀ ਬਿੰਦ ਤੋਂ। [2]ਵੇਖਿਆਂ। [3]ਅਨੰਦ। [4]ਰੀਦੇ ਹਨ ਕਿ (ਅ+ਮਲ) ਮੈਲ ਰਹਿਤ ਹਨ, ਸਾਰਾ ਜਗਤ ਹੀ ਪੰਜਾਂ ਤੱਤਾਂ ਦਾ ਹੈ। [5]ਮਾਨ ਨੇ ਸਭ ਵੱਡੇ ਹੋਲੇ ਕੀਤੇ ਹਨ। [6]ਸ਼ੰਭੂ ਨਾਥ ਵਾਚ। [7]ਕੌਣ। [8]ਸਭ ਤੋਂ ਉੱਤਮ ਹਨ (ਜੋਗੀ)। [9]ਕਿਸ ਨੂੰ। [10]ਠਹਿਰਾਉਂਦੇ ਹੋ। [11]ਬੁਢੇਪਾ। [12]ਸੂਰਮਾ। [13]ਸੰਗਰਾਮ। [14]ਦੌੜ ਜਾਂਦਾ ਹੈ। [15]ਗੁਰੂ ਜੀ ਬੋਲੇ। [16]ਇਸ ਕਰਕੇ। [17]ਜਿਸ ਨਾਮ ਤੋਂ। [18]ਦਾਸਾਂ ਦੇ। [19]ਬਰਾਬਰ। [20]ਪੈਰਾਂ ਨੂੰ ਬੰਨ੍ਹਣ (ਵਾਲੀਆਂ ਬੇੜੀਆਂ) ਹਨ। [21]ਮੁਕਤੀ ਦਾਤਾ। [22]ਕੋਈ। [23]ਕੋਹੜੀ। [24]ਤਰ੍ਹਾਂ। *ਪਾ:—ਦਰਸ।

ਬਤਾਈ'। ਮੰਗਲ ਭਾਖਤਿ 'ਆਪਨੈ ਪੰਥ ਕੀ ਹੀਨਤਾ[1] ਕੈਸੇ ਕਹੀ ਨਹਿ ਜਾਈ। ਸਾਚ ਕੋ ਕੂਰ ਕਹੈਂ ਜਗ ਜੇ ਨਰ ਪੁੰਜ ਲਗੈਂ ਅਘ[2] ਪੁੰਨ ਪਲਾਈ[3]॥੪੩॥ਦੋਹਰਾ॥ਸਭਿ ਆਗਮ[4] ਸਭਿ ਮਤਿ ਜਿਤੇ ਭਾਖਤਿ ਸਭਿਹਿ ਪੁਰਾਨ।-ਸਾਚ ਸਮਾਨ ਨ ਪੁੰਨ ਕੋ ਪਾਪ ਨ ਝੂਠ ਸਮਾਨ-॥੪੪॥ਕਵਿੱਤ॥ ਕਹੌਂ ਨਹਿੰ ਕੈਸਾ, ਉਹ ਹੈ ਸੁ ਜੈਸਾ ਤੈਸਾ, ਜਬ ਆਵੈ ਗੋ ਨਿਕਟਿ ਤਬ ਦੇਖਿ ਲੀਜੈ ਤਾਂਹਿਕੋ'। ਸ਼ੰਭੂਨਾਥ ਕ੍ਰੋਧ ਕਰਿ ਗੋਰਖ ਸੋਂ ਕਹੈ 'ਇਹ ਗੋਪ ਪੱਖ ਰਾਖਤਿ[5]* ਸੁ ਨਾਨਕ ਕੇ ਰਾਹਿਕੋ। ਜਾਨਯੋ ਜੇ ਵਡੇਰੋ ਅਬ ਚੇਲੋ ਜਾਇ ਹੋਵੈ ਤਾਂਕੋ, ਸਿੱਧ ਬੇਖ ਤਜੈ ਈਹਾਂ ਬਰਜਤਿ ਨਾਂਹਿ ਕੋ[6]। ਹੌਂ ਤੋ ਦੇਖਿ ਲੀਨੋ ਜਾਇ, ਭਲੀ ਬਿਧਿ ਬਾਦ ਕੀਨੋ, ਚੀਨਯੋ ਹਮ ਜੈਸੇ ਕਹਯੋ ਤੈਸੇ ਭੇਦ ਵਾਹਿਕੋ[7]॥ ੪੫॥ ਮੰਗਲ ਕਹਿਤ 'ਸੁਨ ਸ਼ੰਭੂਨਾਥ !ਤੇਰੇਕਹੇ ਹੋਤਿ ਨਹਿੰ ਘਾਟ ਭਾਨੁ[8] ਉਲੂ ਜਿਵ[9] ਜਾਨਿਯੇ। ਜੋਗੀ ਜੋਗ ਨਾਂਹੀ, ਹੋਇ ਭਲੋ ਤਾਂਕੋ ਬੁਰੇ ਭਾਖੈ, ਬੂਝੈ[10] ਦੇਖ ਸਿੱਧਨ ਕੋ ਕੈਸੇ ਕੈ ਬਖਾਨਿਯੇ। ਚੇਲੇ ਹੋਇਂ ਵਾਰ ਵਾਰ, ਗਹੀਐ ਰੇਨਾਰ[11] ਤਾਂਕੀ,ਸੰਤ ਆਗੈ ਸੰਤ ਨਿਵੈ, ਚੋਰ ਚੋਰ ਮਾਨਿਯੇ। ਹੋਇ ਜੋ ਹੰਕਾਰੀ ਮਨ ਨਿਵੈ ਨ ਬਿਕਾਰੀ ਕਬ, ਐਸੀ ਬਾਤ ਕੀਏ ਜੋਗ ਪੂਰੋ ਨ ਪਛਾਨਿਯੇ'॥੪੬॥ਕਵਿੱਤ॥ ਸ਼ੰਭੂਨਾਥ ਲੱਜਤਿ ਹ੍ਵੈ ਸਿੱਧਨ ਸੋਂ ਬੂਝੈ ਤਬ,'ਕੈਸੀ ਬਿਧਿਦੇਖਾ ਤੁਮ?ਸਭਿ ਹੀ ਬਤਾਈਏ'। ਗੋਰਖ ਕਹਤਿ 'ਤੁਮ ਰਾਰ[12] ਪਾਈ ਘਰ ਮਾਂਹਿ, ਹਾਰ ਆਏ ਤਾਂਤੇ ਨਹਿ ਬਾਦ ਕੋ ਅਲਾਈਏ। ਕਾਹੂੰ ਕੀ ਸ਼ਰੀਕਤ ਨ ਕੀਜੈ ਮਨ ਮਾਨ ਧਰਿ, ਤੋ ਤੇ ਲਘੁ ਹੋਇ ਜਾਇ ਤਾਂਹਿ ਕੋ ਹਟਾਈਏ[13]।ਤੁਮ ਤੇ ਬਿਸਾਲ[14] ਜੀਤ ਲੀਨੇ ਤਾਤਕਾਲ ਤਿਨ, ਅਬ ਲੌ ਨ ਜਾਨਯੋ ਔਰ ਕੈਸੇ ਕੈ ਜਨਾਈਏ॥੪੭॥ਕਵਿੱਤ॥ਸਿੱਧ ਸਾਧਹੂੰ ਕੋ ਬਾਤ ਐਸੀ ਕਰੀ ਚਾਹੀਏ ਜੋ ਊਚੈਸਭਿ ਜਾਨੈ ਨੀਚੋ ਆਪ ਮਨ ਕੀਜਿਯੇ।-ਹੌਂਹੀ ਗਯਾਨੀ, ਧਯਾਨੀ, ਵਡਗੁਨੀ,ਹੌਂ ਸੁਜਾਨੀ-ਜੋਊ ਐਸੇ ਮਨ ਮਾਨੀ ਸੋ ਤਯਾਗ ਮਤਿ ਦੀਜਿਯੇ। ਸੰਤ ਸਾਧ

---

[1]ਛੁਟਿਆਈ। [2]ਸਾਰੇ ਪਾਪ ਲਗਦੇ ਹਨ। [3]ਪੁੰਨ ਨਾਸ਼ ਹੋ ਜਾਂਦੇ ਹਨ। [4]ਸ਼ਾਸਤ੍ਰ। [5]ਗੁੱਝਾ ਪੱਖ ਕਰਦਾ ਹੈ। [6]ਕੋਈ ਏਥੇ ਨਹੀਂ ਰੋਕਦਾ। [7]ਉਸਦਾ। [8]ਸੂਰਜ ਘਟ ਨਹੀਂ ਹੁੰਦਾ। [9]ਜਿਉਂ। [10]ਪੁੱਛ। [11]ਧੂੜ। [12]ਝਗੜਾ। [13]ਮੋੜੇ। [14]ਜੋ ਵੱਡੇ ਹਨ।

*ਪਾ:-ਹੈ ਗੋ ਪੱਖ ਰਾਖਤ।

ਦੀਰਘ ਹੈਂ, ਦੀਰਘ ਤੇ ਦੀਰਘ ਹੈਂ, ਮਾਨ ਕੋ ਬਿਦਾਰੀ[1] ਸੁ ਨਿਰੰਜਨ ਲਹੀਜਿਯੇ। ਸੁਨੇ ਪਰ ਗੁਨ[2] ਨਹੀਂ ਕੀਜੈ ਮਤਸਰ[3] ਮਨ, ਤਾਂਕੋ[4] ਜਸ ਅਗਨਿ ਮੈਂ ਤਨ ਨ ਫੁਕੀਜਿਯੇ[5]॥੪੮॥ ਸ੍ਰੈਯਾ॥ ਹੋਇ ਗਯੋ ਤਬ ਗੋਰਖ ਤੁਸ਼ਨ, ਬੈਨ ਸੁਨੇ ਸ਼ਿਭੁਨਾਥ ਲਜਾਵਾ। ਜੋ ਰਿਸ ਪਾਵਕ ਬੀਚ ਰਿਦੈ ਮਨ ਜਾਰਤਿ ਭਾ[6] ਨਹਿੰ ਬੈਨ ਅਲਾਵਾ। ਮੰਗਲਨਾਥ ਵਡੋ ਬਿਗਸਾ ਤਬ ਭਾਨੁ ਉਗੇ ਜਿਵ ਕੰਜ[7] ਸੁਹਾਵਾ।ਸ਼੍ਰੀ ਗੁਰੁ ਨਾਨਕ ਭੇਦ ਜਿ ਜਾਨਤਿ ਦੇਖਿ ਹਸੀ ਕਰਿ ਹੈਂ ਮੁਸਕਾਵਾ॥ ੪੯॥ ਕਬਿੱਤ॥ ਗੋਪੀਚੰਦ ਭਾਖੈ 'ਸੁਨੋ ਮੰਗਲ ਮਹਾਨ ਜੋਗੀ! ਸਿੱਧ ਸਾਧ ਹੂੰ ਕੋ ਐਸੀ ਰੀਤਿ ਨਹੀਂ ਚਾਹੀਯੇ। ਸੰਤ ਜੋ ਅਤੀਤ ਤਾਂਕੀ ਨਿੰਦਾ ਕੋ ਬਖਾਨ ਕਰੈ, ਲੈਕੇ ਅਨਮੋਲੇ ਪਾਪ ਸੀਸ ਨ ਚਢਾਈਯੇ। ਚਰਚਾ ਜੋ ਕੀਜੈ ਕ੍ਰੋਧ ਰਿਦੈ ਤੇ ਨਿਵਾਰ ਦੀਜੈ, ਸ਼ੁਭ ਵਾਕ ਸੁਨੈ ਸ਼ੁਭ ਤਾਂਹਿਕੋ ਸੁਨਾਈਯੇ।ਆਵੈਂ ਹਾਰਿ ਹਾਰਿ,ਕਰੈਂਨਿੰਦਾਕੋ ਉਚਾਰਿ, ਪੁਨ ਲਾਜ ਬਿਨ ਜੀਵੈਂ ਨਿਜ ਜੋਗ ਕੋ ਲਜਾਈਯੇ'॥੫੦॥ ਸ੍ਰੈਯਾ॥ ਮੰਗਲ-ਨਾਥ ਕਹੈ 'ਸਤਿ ਭਾਖਤਿ[8], ਐਸੇ ਕਰੈ ਸਿਧ ਸਾਧਿਕ ਜੋਈ। ਹੋਇ ਨਿਰੰ-ਜਨ ਕੀ ਕਰੁਨਾ ਤਬ ਪਾਵਤਿ ਯਾ ਗਤਿ ਔਰ ਨ ਕੋਈ। ਮਾਨ ਰਹੈ ਮਨ ਮਾਨ ਘਨੋ ਨਹਿੰ ਜਾਨਤਿ ਆਨ ਸਮਾਨ ਜਿ ਹੋਈ। ਜੋਗ ਤੇ ਹੀਨ[9] ਰਹੈ ਨਰ,ਤੇ ਮਹਿਮਾ ਨਹਿੰ ਮਾਨਹਿ ਸੰਤਨ ਸੋਈ'॥੫੧॥ਦੋਹਰਾ॥ ਇਸ ਬਿਧਿ ਕਰਤਿ ਸੁਮੇਰੁ ਪਰ ਸਰਬ ਸਿੱਧ ਮਿਲਿ ਬਾਦ।ਭਯੋ ਧਯਾਯ ਪੂਰਨ ਅਬੈ ਸ਼੍ਰੀ ਸਤਿਗੁਰੂ ਪ੍ਰਸਾਦਿ॥ ੫੨॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸਿੱਧਨ ਚਰਚਾ' ਪ੍ਰਸੰਗ ਬਰਨਨੰ ਨਾਮ ਬਾਹਠਮੋਂ ਧਯਾਇ॥ ੬੨॥

੬੩. [ਸ਼੍ਰੀ ਗੁਰ ਚਰਣ ਮੰਗਲ। ਸਿੱਧਨ ਚਰਚਾ, ਕੋਂਸ (ਖੜਾਂਦ), ਡਾਲ ਤੋਂ ਪਾਣੀ ਲਿਆਵਣਾ]

ਦੋਹਰਾ॥ **ਚਿਰੰਕਾਲ ਤਰੁ ਮਨ ਸੁਸ਼ਕ ਸ੍ਰੀ ਗੁਰੁ ਪਗ ਜਲ ਪ੍ਰੇਮ।**
ਸੀਂਚ ਭਲੇ ਕਰਿਕੇ ਹਰਜੋ ਕਹੈਂ ਕਥਾ ਦੇ ਖੇਮ॥ ੧॥

{ ਤਰੁ=ਬੂਟਾ। ਸੁਸ਼ਕ=ਸੁੱਕਾ। ਦੇ ਖੇਮ=ਜੋ ਖੇਮ ਦੇਣਹਾਰੀ ਹੈ, ਕੁਸ਼ਲਤਾ ਦਾਤੀ। [ਸੰਸ:, ਕਸ਼ੇਮ] }

ਅਰਥ—ਮਨ (ਰੂਪੀ) ਬੂਟੇ ਨੂੰ, ਜੋ ਚਿਰੋਕਣਾ ਕੁਮਲਾ ਰਿਹਾ ਹੈ, ਸ਼੍ਰੀ ਗੁਰੂ (ਜੀ ਦੇ) ਚਰਣਾ ਦੇ ਪ੍ਰੇਮ (ਰੂਪੀ) ਜਲ (ਨਾਲ) ਚੰਗੀ ਤਰ੍ਹਾਂ ਸਿੰਜਕੇ ਤੇ ਹਰਿਆ ਕਰਕੇ,

[1]ਦੂਰ ਕਰਕੇ। [2]ਪਰਾਏ ਗੁਣ। [3]ਈਰਖਾ। [4]ਉਸਦੇ। [5]ਸਾੜੀਏ। [6]ਮਨ ਨੂੰ ਸਾੜਨ ਲਗਾ। [7]ਕਵਲ। [8]ਸਚ ਕਹਿੰਦਾ ਹੈਂ। [9]ਬਿਨਾਂ।

ਕੁਸ਼ਲਤਾ ਦਾਤੀ (ਅਰੋਂ ਦੀ) ਕਥਾ ਕਹਿੰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ॥ ਅੜਿਲ ॥ ਤਬ ਗੋਰਖ ਨੇ ਬੋਲਿ ਭਰਥਰੀ ਸੋਂ ਕਹੀ। 'ਜਾਵਹੁ ਤੁਮ ਅਬ ਤਹਾਂ ਆਨ ਇਹਠਾਂ ਸਹੀ। ਸਰਬ ਸਿੱਧ ਸੋਂ ਮਿਲੈਂ ਜਬੈ ਚਲਿ ਆਇ ਹੈਂ। ਹੋ ਲੇਹਿੰ ਦਰਸ ਕੋ ਦੇਹਿੰ* ਭਲੇ[1] ਸੁਖ ਪਾਇ ਹੈਂ' ॥੨॥ ਕਹਿਤਿ ਭਰਥਰੀ ਬੈਨ 'ਮਿਲਨੋ ਜਬ ਆਦਿ ਹੀ। ਸੁਨਨੋ ਤਬੈ ਸ਼ੁਭ ਤੱਤ[2] ਭਯੋ ਅਹਿਲਾਦ ਹੀ॥ ਅਬ ਤੁਮ ਆਇਸ ਮਾਨਿ ਜਾਇ ਮੈਂ ਆਨਿਹੋਂ। ਹੋ ਬੰਦਿ ਅਗਾਰੀ ਹਾਥ ਬਿਨੰਤਿ[3] ਬਖਾਨ ਹੋਂ' ॥੩॥ ਅਸ ਕਹਿ ਆਇ ਹਦੂਰ 'ਅਦੇਸ' ਬਖਾਨਿਯਾ। ਹਰਖ ਧਾਰਿ ਉਰ ਮਿਲਨੋ ਜੋਰਿ ਕਰਿ ਪਾਨਿਯਾ[4]। 'ਚਲਿਯੋ ਦੀਨਦਯਾਲ! ਮੇਰੁ ਕੇ ਊਪਰੇ। ਹੋ ਦਰਸਚਹਤਿ ਸਭਿ ਸਿੱਧ ਉਡੀਕਤਿ ਹਿਤਧਰੇ'॥੪॥ ਬੋਲੇ ਪੰਕਜ ਨੈਨ ਕੀਨਿ ਸਨਮਾਨਿਯਾ 'ਧੰਨ ਭਰਥਰੀ ਤੁਮੈ ਜੋਗਰਸ ਜਾਨਿਯਾ। ਚੰਦ ਬਦਨ ਤ੍ਰਿਯ ਤਜੀ ਦੇਸ਼ ਧਨ ਰਾਜ ਜੋ। ਹੋ ਜਨਮ ਸਵਾਰਨੋ ਰਤਨ ਤਜਾਗ ਜਗ ਲਾਜ ਜੋ ॥ ੫॥ ਪ੍ਰਿਥਮ ਮੇਰੁ ਪਰ ਆਪ ਜਾਇ ਸੁਧਿ ਦੀਜਿਯੋ। ਹਮਰੀ ਸਿੱਧਨ ਸਰਬ--ਅਦੇਸ਼--ਭਨੀਜਿਯੋ। --ਆਵਤਿ ਹੈਂ ਪਸ਼ਚਾਤ ਨ ਬਿਲਮ ਲਗਾਵਹੀਂ। ਹੋ ਦਰਸ਼ਨ ਪਰਸਨ ਕਰਹਿੰ ਭਲੇ ਮਨ ਭਾਵਹੀ--' ॥੬॥ ਸੁਨਿਕੈ ਭਰਥਰਿ ਗਯੋ ਰਿਦੇ ਹਰਖਾਇਕੈ। ਸਭਿ ਸੋਂ ਕਹੀ 'ਅਦੇਸ' ਰੁਚਿਰ ਗੁਨ ਗਾਇਕੈ। 'ਆਵਤਿ ਮਮ ਪਸ਼ਚਾਤ ਕਹਿਤ ਨਹਿੰ ਦੇਰਕੋ। ਹੋ ਜਿਨਹਿੰ ਬਿਲੋਕਨ ਚਾਹਿ ਜੁ ਸ਼ਿਖਰ ਸੁਮੇਰ ਕੋ'॥੭॥ ਕਬਿੱਤ॥ ਨਾਨਾ ਭਾਂਤਿ ਆਪਸ ਮੈਂ ਕਰਤਿ ਬਿਚਾਰ ਸਿੱਧ, ਇਤੈ ਮਰਦਾਨਾ ਬੈਨ ਮੁੱਖ ਸੋਂ ਕਹਤਿ ਹੈ। 'ਸ਼੍ਰੀ ਪ੍ਰਭੂ ਮੁਕੰਦ! ਦੁਖ ਦੁੰਦ ਕੇ ਨਿਕੰਦ! ਅਬ ਦੇਖੀਏ ਸੁਮੇਰੁ ਜਹਾਂ ਗੋਰਖ ਰਹਤਿ ਹੈ'। ਬੇਦੀ ਬੰਸ ਤਾਲ ਕੇ ਕਮਲ[5] ਸੁਨਿ ਬੋਲੇ ਤਬੈ 'ਚਲੋ ਮਰਦਾਨਾ ਦੇਖਿ, ਦੇਖਨੋ ਜੁ ਚਹਤਿ ਹੈ'। ਐਸੇ ਕਹਿ ਗਏ ਹੈਂ ਸੁਮੇਰੁ ਪਰ ਤਾਤਕਾਲ ਜਹਾਂ ਸਿੱਧ ਮੰਡਲੀ ਸੁ ਗੋਰਖ ਸਹਤ ਹੈ ॥੮॥ ਕਬਿੱਤ ॥ ਕਰੈਂ ਨਿਜ ਗਯਾਨ ਕੋ ਬਖਾਨ ਜਿਹ ਥਾਨ ਬੈਸੇ[6] ਨਾਨਕ ਜੀ ਜਾਇਕੈ 'ਅਦੇਸ਼' ਹੈ ਉਚਾਰਿਯਾ। ਗੋਰਖ ਕਹਤਿ

---

[1]ਚੰਗੀ ਤਰ੍ਹਾਂ। [2]ਸ਼ੁਭ ਸਿੱਧਾਂਤ। [3]ਬੇਨਤੀ। [4]ਭਾਵ ਗੁਰੂ ਜੀ ਨੂੰ ਹੱਥ ਜੋੜਕੇ ਮਿਲਿਆ। [5]ਭਾਵ ਗੁਰੂ ਜੀ। [6]ਬੈਠੇ ਹੋਏ।

*ਪਾ:--ਹੋ ਲੇਹ ਦੇਹ ਦਰਸ ਕੋ।

'ਆਦਿ ਪੁਰਖ* ਅਦੇਸ਼ ਬਾਲੇ[1] ! ਆਉ ਬੈਠਿ ਮੇਰੇ ਢਿਗ' ਅਤਿ ਸਤਿਕਾਰਿਯਾ। ਮਨ ਮੈਂ ਬਿਚਾਰੈ-ਮਤ ਹਮਰੋ ਜਿ ਧਾਰੈ ਇਹ,ਜਗਤ ਬਿਥਾਰੈ ਜਸ ਭੂਰ ਹੀ ਪੁਜਾਰਿਯਾ[2]-। ਐਸੇ ਭਰਥਰੀ ਸੰਗ ਬੋਲਜੋ'ਲਜਾਉ ਪਨਾਲਾ ਜਾਇ,ਨਾਨਕ ਕੋ ਦੇਹੁ ਲਿਵਲਾਗੈ ਮਤਵਾਰਿਯਾ[a]' ॥੯॥ ਕਬਿੱਤ ॥ ਆਨਜੋ ਤਬ ਧਾਇ ਗੁਰੂ ਅੱਗ੍ਰਜ ਬਨਾਇ ਰਾਖਜੋ 'ਹੂਜੈ ਮਤਵਾਲਾ ਬਾਲੇ ! ਯਾਂਕੋ ਅਬ ਪੀਜੀਏ'। ਸ਼੍ਰੀ ਗੁਰੁ ਬਖਾਨੀ 'ਇਹ ਕੈਸੇ ਆਨਜੋ ਪਾਨੀ ਤੁਮ ?' ਗੋਰਖ ਕਹਤਿ 'ਪੀਵ ਲਿਵ ਕੋ ਲਗੀਜੀਏ। ਸੀਸ ਹੂੰ ਤੇ ਕਾਲ ਟਰੈ,ਭੂਖ ਪਨਾਸ ਦੋਊ ਹਰੈ, ਤੀਨੋ ਤਾਪ ਨਾਸ਼ ਕਰੈ, ਚੌਥੇ ਪਦ ਭੀਜੀਏ। ਬਿਸਰੈ ਜੁ ਮੇਰੀ ਤੇਰੀ, ਰਿਧਿ ਸਿਧਿ ਹੋਇ ਚੇਰੀ, ਸੁਨੀਏ ਘਨੇਰੀ ਧੁਨਿ, ਅਮਰ[3] ਹੁਵੀਜੀਏ' ॥ ੧੦॥ ਸੈਯਾ ॥ ਸ਼੍ਰੀ ਗੁਰ ਬੂਝਤਿ'ਕੌਨ ਬਿਧੀ ਤੁਮ ਕਾਢ ਲਯੋ ਮਦ ਦੇਹੁ ਬਤਾਈ ?'।ਝੰਗਰ ਭਾਖੈ'ਕਰੀ ਭਠਿਯਾ ਛਿਤ ਲਾਹਣ[4]ਕੋ ਕਰਿ ਕੈ ਕਸ[5] ਪਾਈ। ਪਾਵਕ ਜਾਰਿਕੈ ਲਾਇ ਨਲੀ' ਘਟ[6] ਤੇਂ ਮਦ[7] ਕੀ ਸ਼ੁਭ ਧਾਰ ਚੁਆਈ। ਪੀਵਤਿ ਹੀ ਦੁਖ ਸੁਖ ਸਮਾਨ,ਲਗੀ ਲਿਵ ਜੋ ਕਬਿ ਡੋਲ ਨ ਜਾਈ'॥੧੧॥ਦੋਹਰਾ॥ਕਮਲ ਬਦਨ ਸਭਿ ਸੁਖ ਸਦਨ ਸੁਨਿਕਰਿ ਤਿਨ ਅਸ ਬੈਨ। ਬੋਲੇ ਮਦ ਕੀ ਜੁਗਤਿ ਸੋ ਜੋ ਦਾਸਨ ਗਤਿਦੈਨ ॥੧੨॥

ਆਸਾ ਮਹਲਾ ੧†

ਗਿਆਨ ਧਿਆਨ ਕੀ ਲਾਹਣ ਮਾਂਡੀ ਕਰਣੀ ਕੀ ਕਸ ਪਾਈ ॥ ਭਾਉ ਭਾਠੀ ਮੈ ਪ੍ਰੇਮ ਸਮਾਣਾ ਬ੍ਰਹਮ ਕੀ ਅਗਨਿ ਜਲਾਈ ॥ ੧ ॥ ਸਿਧੋ ਹਮ ਮਦ ਕੇ ਮਾਤੇ ਨਾਹੀ ॥ ਜੋ ਮਤਵਾਲੇ ਮਦ ਕੇ ਮਾਤੇ ਕਿਨ ਮਤਵਾਲਿਓ ਮਾਹੀ ॥ ੧ ॥ ਰਹਾਉ ॥ ਸੁਰਤਿ ਨਲੀ ਭਾਉ ਬਾਸਨ ਕੀਨਾ ਅੰਤਰ ਧਾਰ ਚੁਆਈ ॥ ਦਇਆ ਸੁਰਾਹੀ ਸਹਜ ਪਿਆਲਾ ਗੁਰਮਤਿ ਪੀਵੋ ਭਾਈ ॥ ੨ ॥ ਗੁਰੁਮਤਿ ਨਾਮ ਫਿਰੈ ਮਤਿਵਾਲਾ ਏਕ ਰੰਗ ਮਹਿ ਖੇਲੈ ॥ ਜਹ ਦੇਖਾ ਤਹ ਏਕ ਸਰੂਪੀ ਮਾਰਗ ਪਾਇਆ ਚੇਲੈ ॥ ੩ ॥ ਨਿਬਹੀ ਖੇਪ ਹਮਾਰੀ ਸਿਧੋ ਆਠ ਪਹਿਰ

[1]ਹੇ ਬਾਲਕੋ। [2](ਸਾਡੀ) ਬਹੁਤੀ ਪੂਜਾ ਵਧਾਦੇਵੇਗਾ। [3]ਅਮਰ ਹੋ ਜਾਏ [4]ਮੌਤ ਰਹਿਤ। [5]ਪ੍ਰਿਥਵੀ ਤੇ ਭੱਠੀ ਬਣਾਕੇ (ਉਸ ਵਿਚ) ਪੂਰ ਨੂੰ ਪਾਯਾ। [6]ਸੱਕ । [7]ਨਾਲੀ । [8]ਘੜੇ ਨਾਲ। [9]ਸ਼ਰਾਬ।

*'ਆਦ ਪੁਰਖ ਕੋ ਆਦੇਸ' ਏਹ ਬੋਲਾ ਸ਼੍ਰੀ ਗੁਰੂ ਜੀ ਦਾ ਹੈ। ਗੋਰਖ ਜੀ ਨੇ ਏਥੇ ਵਰਤਿਆ ਤਾਂ ਸਤਿਗੁਰੂ ਜੀ ਦਾ ਬੋਲਾ ਹੈ,ਪਰ ਇਹ ਬੋਲਾ ਵਰਤਕੇ ਉਨ੍ਹਾਂ ਦੇ ਆਦਰਸ਼ ਅੱਗੇ ਅਪਣਾ ਝੁਕਾਉ ਦਿਖਾਇਆ ਹੈ। †ਇਹ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ, ਤਾਂਤੇ ਸ੍ਰੀ ਮੁਖਵਾਕ ਨਹੀਂ। ਹੋਰ ਗੁਰੂ ਵਾਕ ਹਨ ਜਿਨ੍ਹਾਂ ਵਿਚ, ਅੰਤਰ ਮੁਖ ਮਦ ਦੀ ਤਰਕੀਬ ਦੱਸੀ ਹੈ, ਦੇਖੋ:-'ਗੁੜੁ ਕਰਿ ਗਿਆਨੁ.....ਰਾਗੁ ਆਸਾ ਮਃ ੧ ॥ ਆਦਿ।

ਲਿਵ ਲਾਗੀ ॥ ਨਾਨਕ ਦਾਸ ਤਹਾਂ ਮਤਵਾਲਾ ਜਹ ਓਂਕਾਰ ਬਿਰਾਗੀ ॥ ੪ ॥

ਦੋਹਰਾ ॥ ਅਸ ਪ੍ਰਕਾਰ ਕੇ ਬਚਨ ਸੁਨਿ ਸਿੱਧ ਸਰਬ ਤਿਹ ਕਾਲ ॥
ਨਿਜ ਮਤਿ ਕੇ ਅਨੁਸਾਰ ਹੈ ਬੋਲੇ ਪਰਮ ਰਸਾਲ[1] ॥ ੧੩ ॥

ਸਿੱਧਨ ਵਾਚ*:—ਧਨ ਜੋਬਨ ਕੀ ਕਰੈ ਨ ਆਸਾ ॥ ਪਰ ਤ੍ਰਿਯ ਅੰਗ ਨ ਲਾਵੈ ਪਾਸਾ ॥ ਨਾਦ ਬਿੰਦ ਘਟ ਭੀਤਰ ਧਰੈ ॥ ਤਿਸ ਕੀ ਸੇਵਾ ਪਰਬਤ ਕਰੈ ॥ ਬੋਲੇ ਪਰਬਤ ਸਤ ਸਰੂਪ ॥ ਪਰਮ ਤਤ ਮਹਿ ਰੇਖ ਨ ਰੂਪ† ॥ ੧ ॥

ਮਃ੧‡। ਸੋ ਗਿਰਹੀ ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ ਭੀਖਿਆ ਕਰੈ ॥ ਪੁੰਨਦਾਨ ਕਾ ਕਰੈ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ ਬੋਲੈ ਈਸਰੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥ ੨ ॥ ਮਃ ੧ ॥ ਸੋ ਅਉਧੂਤੀ ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪ ॥ ਪਰਮ ਤੰਤ ਮਹਿ ਰੇਖ ਨ ਰੂਪ ॥ ੩ ॥ ਮਃ ੧ ॥ ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੈ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ ਗੋਪੀਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥ ੪ ॥ ਮਃ ੧ ॥ ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥ ੫ ॥ ਮਃ ੧ ॥ ਸੋ ਵੈਰਾਗੀ ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ ਰੋਪੈ ਥੰਮੁ ॥ ਅਹਿਨਿਸਿ ਅੰਤਰਿ ਰਹੈ ਧਿਆਨਿ ॥ ਤੇ ਵੈਰਾਗੀ ਸਤ ਸਮਾਨਿ ॥ ਬੋਲੈ ਭਰਥਰਿ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥ ੬ ॥

ਦੋਹਰਾ ॥ ਸੁਨਿ ਸਿੱਧਨ ਕੇ ਮਤਨਿ ਕੋ ਸ਼੍ਰੀ ਗੁਰੁ ਸੂਰਜ ਗ੍ਯਾਨ ॥
ਭਨੇ ਬਚਨ ਤਿਹ ਪ੍ਰਤਿ ਤਬੈ ਨਿਜਮਤ ਕਰੁਨਾਖਾਨ ॥੧੪॥

ਸ਼੍ਰੀ ਗੁਰੂ ਜੀ ਵਾਚ

ਮਃ ੧ ॥ ‡ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥ ਕੰਨ ਪੜਾਇ ਕਿਆ ਖਾਜੈ ਭੁਗਤਿ ॥ ਆਸਤਿ ਨਾਸਤਿ ਏਕੋ ਨਾਉ ॥ ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥ ਧੂਪ ਛਾਵ ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ ਗੁਰੁ ਕੋ ਕਹੈ ॥ ਛਿਅ ਵਰਤਾਰੇ ਵਰਤਹਿ ਪੂਤ ॥ ਨਾ ਸੰਸਾਰੀ ਨਾ ਅਉਧੂਤ ॥ ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥ ਨਾਨਕ ਬੋਲੈ ਸਤਿ ਸਰੂਪ§ ॥ ਪਰਮ ਤੰਤ ਮਹਿ ਰੇਖ ਨ ਰੂਪ§ ॥ ੭ ॥

[1]ਅਤੀ ਰਸੀਲੇ ਹੋਕੇ। *ਕਈ ਨੁਸਖਿਆਂ ਵਿਚ—ਸਿੱਧਨ ਵਾਚ—ਪਾਠ ਨਹੀਂ ਹੈ।
†ਇਹ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ, ਤੱਤੇ ਸ੍ਰੀ ਮੁਖਵਾਕ ਨਹੀਂ।
‡ਏਹ ਅਗਲੇ ਪਾਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਰਾਮ ਕਲੀ ਦੀ ਪਹਿਲੀ ਵਾਰ ਵਿਖੇ ਹਨ। §ਏਹ ਦੋਵੇਂ ਟੁਕੜੇ ਸ਼੍ਰੀ ਗੁਰ ਗ੍ਰੰਥ ਸਾਹਿਬ ਜੀ ਵਿਚ ਨਹੀਂ ਹਨ।

ਵੋਹਗਾ॥ ਸੁਨਿ ਕੈ ਸਿਧ ਭੂਸ਼ਨ ਭਏ ਬੋਲੇ ਬਹੁਰ ਨ ਕੋਇ।–ਚਰਚਾ ਮੈਂ ਹਾਰਤਿ ਨਹੀਂ–ਸਮਝਤਿ ਭੇ ਮਨ ਸੋਇ॥ ੧੫॥ ਸੋਰਠਾ॥ ਜੋ ਅਤਿ ਉੱਤਮ ਨਾਥ ਮਗਨ ਧਯਾਨ ਮਹਿੰ ਤਬ ਰਹੇ। ਬੋਲੇ ਤਿਨਕੇ ਸਾਥ ਸ਼੍ਰੀ ਗੁਰੁ ਮੋਦ ਬਢਾਇਕੈ॥ ੧੬॥ ਕਬਿੱਤ॥ 'ਆਸਨ ਕੋ ਲਾਇ ਬੈਸਜੋ ਆਸ ਨ[1] ਰਿਦੇ ਕੇ ਬੀਚ' ਐਸੇ ਘੁਘੂ ਨਾਥ ਸੰਗ ਬੋਲੇ ਹੈਂ ਸੁਨਾਇਕੈ। 'ਮੌਨ[2] ਕੈਸੇ ਸਾਧੀ[3]? ਕੌਨ ਮਤ ਕੇ ਅਰਾਧੀ ਤੁਮ ? ਉੱਤਰ ਨ ਕਹਜੋ ਸੁਨਜੋ ਮਨ ਤੇ ਉਠਾਇ ਕੈ। ਆਛੇ ਲਾਗੇ ਦਰਸ਼ਨ, ਮਰਮ[4] ਨ ਜਾਨਜੋ ਜਾਇ,ਬੋਲੇ ਬਿਨ ਕੈਸੇ ਜਾਨੈਂ ਕਹਿਯੇ ਬੁਝਾਇਕੈ[5]।ਬੋਲਜੋ ਗੁਰੁ ਨਾਨਕ ਸੋਂ ਬਚਨ ਬਿਲਾਸ ਨੀਕੋ ਜਾਨਿ–ਅਵਤਾਰ–ਰਿਦੇ ਬਹੁ ਹਰਖਾਇਕੈ॥੧੭॥ਕਬਿੱਤ॥'ਸਿੱਧ ਨਾਥ ਜਤੀ ਕੋਊ ਨਾਮ ਨ ਧਰਾਵੋਂ ਜਗ, ਊਚੋ ਨੀਚੋ ਪਦ ਤਜਿ ਸਿੰਙੀ ਨ ਬਜਾਇ ਹੌਂ। ਡਿੰਭ ਨ ਦਿਖਾਵੋਂ, ਨਹਿੰ ਮਾਨ ਕੋ ਬਧਾਵੋਂ, ਦੁਖ ਸੁਖ ਕੋ ਮਿਟਾਵੋਂ, ਦ੍ਵੈਤ ਮਨ ਤੇ ਭੁਲਾਇ ਹੌਂ। ਉਸਤਤਿ ਨਿੰਦਾ ਤਜਿ, ਹੋਇਕੇ ਅਚਿੰਤ ਨਿੱਤ, ਗੁਰੁ ਨ ਕਹਾਇ ਕੈ, ਨ ਚੇਲਾ ਪਾਇ ਲਾਇ ਹੌਂ। ਏਕੰਕਾਰ ਖੇਲ, ਸ਼ਿਵ ਸ਼ਕਤੀ ਨ ਮੇਲ ਕੋਊ[6], ਬੋਲ ਹੌਂ ਬਿਸਾਰ ਕਰਿ ਕਛੂ ਨ ਅਲਾਇ ਹੌਂ[7]॥੧੮॥ ਕਬਿੱਤ॥ਉਠੇ ਤਬ ਧਾਇ,ਕਰ ਚਰਨ ਲਗਾਇ ਮਿਲੇ,ਰਿਦੇ ਹਰਖਾਇ ਦੋਊ ਬਹੁ ਸੁਖ ਪਾਇ ਕੈ। ਬੈਸੇ ਪੁਨ ਨਾਨਕ ਜੀ ਨਾਗਰ ਉਜਾਗਰ ਜੋ ਬੋਲੇ ਚੰਬਾਨਾਥ ਸੰਗ ਮੁੱਖ ਮੁਸਕਾਇਕੈ।'ਕੌਨ ਗ੍ਰਿਹ ਰਹੋ ?ਕੌਨ ਮਤਾ ਤੁਮ ਕਹੋ?ਨਿਜ ਭੂਸ਼ਨ ਮਿਟਾਇ ਭੇਦ ਦੀਜਿਯੇ ਜਨਾਇਕੈ। ਸਿੱਧ ਸਭਿ ਬੋਲੇ,ਆਪ ਰਹੋ ਅਨਬੋਲੇ,ਮਨ ਮਰਮ ਨ ਜਾਨਜੋ ਜਾਇ',ਭਾਖਜੋਹੈਸੁਨਾਇਕੈ[8]॥੧੯॥ਕਬਿੱਤ॥[9]"ਬੋਲੈ ਬੋਲਹਾਰ[10]ਕੋਊਤੋਲੈ ਤੋਲਹਾਰ[11]ਜੋਊ[12],ਖੇਲੈ ਖੇਲਹਾਰ[13],ਨਹੀਂ ਹਮੈਂ ਕਛੁ ਕਾਜ ਹੈ। ਗਾਵੈ ਗਾਨਹਾਰ,ਅਟਕਾਵੈ ਅਟਕਾਨਹਾਰ,ਜਾਵੈ ਜਾਨਹਾਰ, ਪੁਨ ਭਾਜਹਾਰ[14] ਭਾਜ ਹੈ। ਰਾਵਨ ਨ ਰਾਮ,

---

[1]ਆਸ਼ਾ ਨਹੀਂ। [2]ਚੁੱਪ । [3]ਕੀਤੀ । [4]ਭੇਦ । [5]ਸਮਝਾਇਕੇ । [6] ਪੁਰਖ ਤੇ ਪ੍ਰਕ੍ਰਿਤੀ ਅਰਥਾਤ ਰੂਹ ਤੇ ਮਾਦਾ ਦਾ ਮੇਲ, ਮੈਂ ਨਹੀਂ ਤੱਕ ਰਿਹਾ । (ਅ) ਈਸ਼ਵਰ ਤੇ ਸ਼ਕਤੀ ਮਾਯਾ ਦਾ ਕੋਈ ਮੇਲ ਨਹੀਂ ਭਾਵ ਸਾਰੇ ਬ੍ਰਹਮ ਹੀ ਨਜ਼ਰ ਆ ਰਿਹਾ ਹੈ । [7]ਮੈਂ ਬੋਲਣਾ ਭੁਲਾਕੇ ਚੁੱਪ ਹਾਂ । [8](ਗੁਰੂ ਜੀ ਨੇ) ਕਿਹਾ ਸੁਣਾਕੇ । [9]ਚੰਬਾ ਨਾਥ ਬੋਲਿਆ । [10]ਬੋਲਦਾ ਹੈ ਬੋਲਣ ਵਾਲਾ । [11]ਤੋਲਦਾ ਹੈ ਤੋਲਣ ਵਾਲਾ । [12]ਜੋਹੜਾ ਹੈ। [13]ਖੇਲਣ ਵਾਲਾ । [14]ਭੱਜਣ ਵਾਲਾ।

ਦੇਵ ਦਾਨਵ ਨ ਨਾਮ ਕੋਊ, ਏਕ ਹੀ ਕੋ ਖੇਲ ਸਭਿ ਏਕ ਹੀ ਬਿਰਾਜ ਹੈ। ਦੀਸੈ ਜੁ ਪਸਾਰਾ ਸਭਿ ਏਕ ਨੈ ਬਿਥਾਰਾ, ਹਮ ਰਿਦੇ ਯੌਂ ਬਿਚਾਰਾ ਜਾਂਤੇ ਪਾਯੋ ਸੁਖਰਾਜ ਹੈ'॥੨੦॥ ਕਬਿੱਤ ॥ ਮਿਲੇ ਹਰਖਾਇ ਸੁਖ ਪਾਇ ਸੀਸਨਾਇ ਕਰਿ, ਭ੍ਰਮ ਕੋ ਮਿਟਾਇ, ਏਤੇ ਭਏ ਅਹਿਲਾਦ ਸੋਂ। ਗੋਪੀਚੰਦ ਘੁੱਘੂਨਾਥ ਚੰਬਾ ਨਾਥ ਮੰਗਲ ਤੇ ਰਿਦੇ ਮੈਂ ਅਨੰਦ ਭਏ ਭਰਥਰੀ ਆਦਿ ਸੋਂ। ਹਾਥ ਬੰਦ ਕਹੈਂ[1] 'ਤੁਮ ਈਸ਼ੁਰ ਮੁਕੰਦ ਹੋ ਜੀ, ਧਰਾ ਹੈ ਨਿਰੰਜਨ[2] ਸਰੂਪ ਪਰਮਾਦਿ ਸੋਂ। ਕੀਨੋ ਹੈ ਨਿਹਾਲ ਹਮੈਂ,ਦੀਨੋ ਹੈ ਦਿਦਾਰ ਆਨਿ, ਪਾਈ ਬਿਨ ਸੰਸੈ ਗਤਿ, ਤੁਮਰੇ ਪ੍ਰਸਾਦ ਸੋਂ[3]'॥੨੧॥ ਕਬਿੱਤ ॥ ਕੇਤੇ ਹਰਖਤਿ ਭਏ, ਕੇਤੇ ਈ ਸਮਾਨ[4] ਰਹੇ, ਕੇਊ ਰਿਸ ਖਾਇ ਬੈਨ ਕ੍ਰੋਧ ਸੋਂ ਉਚਾਰਿਯਾ। 'ਦੇਖੈਂ ਤੇਰੀ ਕਲਾ, ਤੂ ਤੋ ਬੋਲਤਿ ਹੈਂ ਬੋਲ ਊਚੇ',ਐਸੇ ਕਹੇ ਕਲਾ ਆਪ ਆਪਨੀ ਦਿਖਾਰਿਯਾ। ਗੋਪੀਚੰਦ ਕਹੈ 'ਸੁਨੋ ਮੰਗਲ ਮਹਾਨ ਜੋਗੀ, ਕਰੈਂ ਬਾਦ ਮੰਦਮਤਿ ਭੇਦ ਨ ਬਿਚਾਰਿਯਾ। ਬਚਨ ਬਿਚਾਰਿਕੈ ਉਚਾਰਤਿ ਨ ਸੁਨੈਂ ਸ਼ੋਨ[5], ਬਾਜੀਗਰ ਰੀਤਿ ਜਿਵ ਹੀਤ ਉਰ ਧਾਰਿਯਾ[6]'॥੨੨॥ ਸੋਰਠਾ ॥ ਬੋਲਯੋ ਮੰਗਲਨਾਥ 'ਜੁ ਕੁਛੁ ਕਰਤਿ ਹੈ ਕਰਨ ਦਿਹੁ। ਸਭਿ ਤੇ ਵਡ ਜਗ ਨਾਥ ਕਰਹਿਂ ਮਾਨ ਕੋ ਹਾਨ ਮਨ[7]*॥੨੩॥ ਕਬਿੱਤ॥ ਇਨ ਤੇ ਨ ਲਘੁ ਸੋਊ[8] ਹਾਰੇ ਕਿਤ ਬਿਧਿ ਨਹੀਂ, ਲੱਜਤਿ ਹੈ ਹਟੈਂ[9] ਸਭਿ, ਮਾਨ ਹੈ ਬਿਸ਼ੇਖਿਯੇ[10]।ਬਲ ਕੋ ਲਗਾਇ,ਬਾਨ ਪਾਹਨ ਚਲਾਇ[11] ਜੈਸੇ ਤੈਸੇ†ਗੋਪੀਚੰਦ ਤੁਮ ਕੌਤਕ ਕੋ ਦੇਖਿਯੇ'। ਭੰਗਰ, ਸੁਰਤ ਸਿੱਧ, ਝੰਗਰ, ਨਿਰਤ ਸਿਧ, ਲੰਗਰ, ਕਨਕ, ਸ਼ੰਭੂਨਾਥ[12] ਕੇਤੇ ਲੇਖਿਯੇ। ਰਿਦੇ ਰਿਸ ਖਾਈ ਮਿਰਗਾਨੀ[13] ਜੋ ਉਡਾਈ ਸਭਿ ਕਾਹੂੰ ਨੈ ਬਿਰਾਗਣਿ[14] ਚਲਾਈ ਨਭ[15] ਪੇਖਿਯੇ ॥ ੨੪॥ ਕਬਿੱਤ ॥ ਸਿੰਙੀਕੋ ਬਜਾਇ, ਹਾਥ ਤਮਾਗ ਕੈ[16] ਕ੍ਰੁਮਾਇ[17]

---

[1](ਜੋਗੀ)ਕਹਿੰਦੇ ਹਨ। [2]ਪ੍ਰਮਾਤਮਾਂ। [3]ਕ੍ਰਿਪਾ ਨਾਲ। [4]ਮਾਨ ਸਹਿਤ (ਅ) ਉਦਾਸੀਨ। [5]ਕੰਨੀਂ। [6]ਮਾਨੋ ਬਾਜੀਗਰ ਦੇ ਤ੍ਰੀਕੇ ਨਾਲ ਇਹਨਾਂ ਨੇ ਚਿੱਤ ਵਿੱਚ ਹਿਤ ਧਾਰਨ ਕੀਤਾ ਹੈ। (ਅ) ਬਾਜੀਗਰ ਵਾਂਙੂ (ਸ਼ਕਤੀਆਂ ਨੂੰ ਤਮਾਸ਼ੇ ਲਈ ਵਰਤਣਾ ਇਹਨਾਂ ਨੇ ਅਪਨੇ ਮਾਨ ਦਾ ਇਕ) ਹੇਤੂ ਜੀ ਵਿੱਚ ਸਮਝ ਰੱਖਿਆ ਹੈ। [7]ਮਨਾ ਵਿਚੋਂ। [8]ਭਾਵ ਗੁਰੂ ਜੀ। [9]ਭਾਵ ਸਿੱਧ। [10]ਬੜਾ ਹੈ (ਸਿੱਧਾਂ ਵਿਚ) ਮਾਨ। [11]ਪੱਥਰ ਨੂੰ ਤੀਰ ਚਲਾਉਣ ਵਾਂਙੂ ਸਿੱਧ ਸ਼ਕਤੀ ਦੱਸਣਗੇ। [12]ਸਿੱਧਾਂ ਦੇ ਨਾਮ ਹਨ। [13]ਮ੍ਰਿਗ ਦੀ ਖੱਲ। [14]T ਇਸ ਸ਼ਕਲ ਦੀ ਲੱਕੜੀ। [15]ਅਕਾਸ਼ ਵਿੱਚ। [16]ਹੱਥੋਂ ਛਡਕੇ। [17]ਭੁਵਾਉਂਦੇ ਹਨ। *ਪਾ:—ਇਨ। †ਪਾ:—ਬੈਸੇ।

ਡੰਡਾ, ਸੋਜ[1] ਸਭਿ ਆਪਨੀ ਅਕਾਸ਼ ਮੈ ਉਡਾਈਯਾ। ਮੁੰਦਾ ਪੁਨ ਫਰੂਆ[2] ਜੋ ਸ਼ੁੰਕਤੀ ਫਿਰਤਿ[3] ਕੇਤੀ ਜੋਤੋ ਜੋਤੋ ਜੋਰ ਤੇਤੋ ਤਹਾਂ ਸਭਿ ਲਾਈਯਾ। ਰਿਦੈ ਗਰਬਾਇ ਨਿਜ ਸ਼ਕਤਿ ਲਗਾਇ ਸਿੱਧ ਪੰਖੀ ਜਨੋਂ ਫਿਰਤਿ, ਅਸਮਾਨ ਰਹਨੋ ਛਾਈਯਾ। ਨਾਨਕ ਜੀ ਤੁਸ਼ਨ ਕੋ ਧਾਰਿ ਕਰਿ ਬੈਸ ਰਹੇ ਦੇਖਤਿ ਤਮਾਸ਼ੋ ਪੈ ਨ ਵਾਕ ਕੋ ਅਲਾਈਯਾ ॥ ੨੫ ॥ ਕਬਿੱਤ ॥ ਜਾਨਨੋ ਸਭਿ ਸਿੱਧ–ਅਬ ਡਰਨੋ ਉਰ ਮਾਂਹਿ ਇਹ–,ਦੂਨੇ ਗਰਬਾਇਚਾਇ ਚਿੱਤ ਮੈਂ ਬਢਾਯੋ ਹੈ। ਆਇਕੈ ਨਿਕਟਿ ਬੋਲੈਂ ਬਚਨ ਬਿਕਟ[4]* ਤਬ ਦੇਖਿ ਸਭਿ ਸਿੱਧਨਕੀ ਸਿਧਿ ਜੋ ਲਗਾਯੋ ਹੈ। ਸੀਖ ਲੀਨੇ ਬੋਲ ਮੇਰੋ ਤੇਰੋ ਪਾਸ ਬੈਸ ਕਰਿ, ਤਪਾ ਕੋ ਕਹਾਇ[5] ਜਗ ਰਿਦੈ ਗਰਬਾਯੋ ਹੈ।ਮਾਨਤਿ ਨ ਬਾਤ ਸਮਝਾਯੋ ਭਲੀ ਭਾਂਤਿ, ਅਬ ਦੇਖੀ ਕਰਾਮਾਤ ਤੋਹਿ ਤੁਸ਼ਨ ਕਰਾਯੋ ਹੈ ॥ ੨੬ ॥ ਕਬਿੱਤ ॥ ਅਜਹੂੰ ਲੌ ਸਿੱਧ ਬੇਖ ਲੇਹੁ ਨਿਰਵਾਰੋ ਹਠ, ਗੋਰਖ ਕੇ ਚੇਲੇ ਹੋਇ ਮੁੰਦਾ ਕਾਨ ਪਾਈਯੇ। ਸਭਿ ਕੋ ਸਮਾਨ ਬਨ ਜੋਗ ਕੋ ਨਿਧਾਨ ਹੋਵੈ, ਬਚਨ ਕੋ ਮਾਨਿ ਕੈ ਬਿਭੂਤ ਤਨ ਲਾਈਯੇ । ਜਰਾ[6] ਦੁਖ ਜਾਹਿ, ਰਹੋ ਸਿੱਧਨ ਕੇ ਮਾਂਹਿ ਸਦਾ, ਕਲਾਵਾਨ ਹੋਇਕੈ ਜਗਤ ਤੇ ਪੁਜਾਈਯੇ[7]। ਕੈਤੋ[10] ਚੇਲੋ ਹੁੱਯੈ, ਨਾਤੋ ਸ਼ਕਤਿ ਦਿਖੱਯੈ ਅਬ, ਦੋ ਮੈਂ ਏਕ ਕੱਯੈ, ਨਿਜ ਪ੍ਰਾਨ ਕੋ ਬਚਾਈਯੇ'॥੨੭॥ਸੁਨੇ ਅਸ ਬੈਨ,ਮੁਸਕਾਨੇ ਗੁਰਿ-ਦੈਨ ਸਭਿ ਸ਼ਕਤਿ ਕੇ ਐਨ, ਬੋਲੇ ਸਹਜ ਸੁਭਾਇਕੈ। 'ਕੌਸ[11]ਤੂੰ ਹਮਾਰੀ! ਅਬ ਹੋਈਯੇ ਅਕਾਸ਼ ਚਾਰੀ[12],ਆਨ ਤੂੰ ਉਤਾਰੀ[13],ਨਿਜ ਬਲ ਦਿਖਰਾ-ਇਕੈ'।ਸੁਨੇ ਜਬ ਵਾਕ ਤਾਤਕਾਲ ਅਸਮਾਨ ਗਈ,ਸਿੱਧਨ ਕੀ ਸ਼ਕਤਾ[14] ਸੁ ਦਈ ਬਿਚਲਾਇਕੈ[15]। ਜੈਸੇ ਹੈ ਬਟੇਰਾ ਤਿਹ ਪਾਛੈ ਬਾਜਛੋਰਾ, ਤੈਸੇ ਤਰੇ[16]ਸਭਿ ਕਰੇ,ਰਹੀਉਪਰਸੁਹਾਇਕੈ†॥੨੮॥ ਕਬਿੱਤ॥ ਕਾਇਰ ਪੈ ਸੂਰ[17] ਔਰ ਕੁਰੰਗ[18] ਸ਼ਾਰਦੂਰ[19] ਜੈਸੇ, ਹੋਇ ਨਾਗ[20] ਕ੍ਰੂਰ[21]ਤਾਂਪੈ ਖਗਪਤਿ[22]

---

[1]ਸਮਿੱਗ੍ਰੀ। [2]ਮੁੰਦ੍ਰਾਂ ਤੇ ਠੂਠਾ। [3]ਸ਼ੁੰਕਦੇ ਫਿਰਦੇ ਹਨ। [4]ਕਈ। [5]ਡਰਾਉਣੇ, ਟੇਢੇ। [6]ਭਾਵ ਹੇ ਗੁਰੂ ਜੀ ਤੁਸਾਂ ਨੇ। [7](ਆਪ ਨੂੰ) ਤਪਾ ਕਹਾਕੇ। [8]ਬੁਢੇਪੇ ਦਾ। [9]ਪੂਜਾ ਕਰਵਾਓ। [10]ਯਾਂ ਤੂੰ। [11]ਖੜਾਂਵ। [12]ਆਕਸ਼ ਵਿਚ ਵਿਚਰਨ ਵਾਲੀ। [13]ਲਿਆਉ ਉਤਾਰਕੇ (ਸਿੱਧਾਂ ਦੇ ਸਾਮਨ)। [14]ਸ਼ਕਤੀਆਂ। [15]ਖੰਡਾ ਦਿੱਤੀਆਂ। [16]ਹੇਠਾਂ। [17]ਸੂਰਮਾ। [18]ਹਰਨ ਉੱਤੇ। [19]ਸ਼ੇਰ। [20]ਸੱਪ। [21]ਬੜਾ। [22]ਗਰੁੜ। *ਪਾ:–ਕੁਟਿਲ।

†ਪਾ:–ਦਬਾਇਕੈ।

ਜਾਤਿ ਹੈ। ਲੱਛ[1] ਪਰ ਬਾਨ[2], ਅਗਜਾਨ ਪੈ ਸੁ ਗਜਾਨ ਜੈਸੇ, ਕਰੁਨਾ ਨਿਧਾਨ[3] ਸੰਤ ਦੋਖੀ ਪੈ ਰਿਸਾਤ ਹੈ। ਪਾਪਨ ਪੈ ਨਾਂਮ ਜਾਪ[4], ਦ੍ਵੈਤ ਪੈ ਭਗਤਿ ਜੈਸੇ, ਅਜਾ[5] ਕੇ ਨਿਕਟ[6] ਬ੍ਰਿਕ[7] ਜਾਤਿ, ਨ ਡਰਾਤ ਹੈ*। ਤੈਸੇ ਕੌਸ[8] ਧਾਇ ਬਿਚਲਾਇ[9] ਕੈ ਸ਼ਕਤਿ[10] ਸਭਿ, ਮਾਰ ਮਾਰ ਡਾਰੈ ਕੋਊ ਧੀਰ ਨ ਧਰਾਤਿ ਹੈ ॥ ੨੯ ॥ ਕਬਿੱਤ ॥ ਜਾਂਕੀ ਜਾਂਕੀ ਸ਼ਕਤਿ ਥੀ ਤਾਂਕੇ ਆਗੇ ਜਾਇ ਪਰੀ, ਨੀਚੇ ਨੈਨ ਲੱਜਤਿ ਹ੍ਵੈ ਊਚੇ ਨ ਨਿਹਾਰੀਯਾ। ਰਾਰ[11] ਮੈਂ ਪਰਾਜੈ[12] ਹੋਇ ਸੂਰ[13] ਜਿਉਂ ਲਜਾਇ ਜਾਤਿ ਭਏ ਮੁਖ ਤੁਸ਼ਨ ਨ ਬੈਨ ਕੋ ਉਚਾਰੀਯਾ। ਗੋਪੀ ਚੰਦ, ਭਰਥਰੀ, ਮੰਗਲ ਤੇ ਆਦਿ ਜੇਤੇ ਹੀਯ ਮੈਂ ਹੁਲਾਸੇ ਹਸੈਂ ਦੇਵੈਂ ਕਰ[14] ਤਾਰੀਯਾ[15]।ਐਸੀ ਹੋਇ ਬਿਨ ਨਹੀਂ ਰਹਿਤ ਬਿਕਲ ਮਨ[16] ਜੈਸੀ ਬਿਧਿ ਜੋਗ ਹੁਤੇ[17] ਤੈਸੇ ਈ ਦਿਖਾਰੀਯਾ[18]॥ ੩੦॥ ਸ੍ਰੈਯਾ ॥ ਮੰਗਲ ਭਾਖਤਿ 'ਗੋਰਖ ਨਾਥ ਜੀ ! ਦੇਖਨੋ ਤਪਾ ਤੁਮ ਕੈਸੋ ਹੈ ਸੋਊ। ਬਾਦ[19] ਸੋ ਰਾਰ ਕਰੀ ਤਿਹ ਸੋਂ ਜਿਨ ਲੱਜਤਿ ਭੇ ਨਹਿੰ ਬੋਲਤਿ ਕੋਊ। ਆਪਨੇ ਮਾਨ ਮੈਂ ਫੂਲਤਿ ਕਾਇਰ[20] ਜੌ ਲਗਾ[21] ਸੂਰ[22] ਨ ਸਾਮੁਹਿ ਹੋਊ[23]†। ਤਾਰੇ ਪ੍ਰਕਾਸ਼ ਕਰੈਂ ਤਮ ਮੈਂ ਰਵਿ ਹੋਤਿ ਉਦੈ ਪੁਨ ਨਾ ਪ੍ਰਗਟੋਊ' ॥੩੧॥ਸ੍ਰੈਯਾ॥ਗੋਰਖ ਬੈਨ ਭਨੇ ਸੁਨਿ ਕੈ 'ਤੁਮ ਭਾਖਤਿ ਸੱਤਿ ਥੇ ਕੂਰ ਨ ਰਾਈ'। ਖਿੰਚੜਾ[24] ਆਇ ਗੁਰੂ ਢਿਗ ਤਾਂ ਛਿਨ ਬੈਠ ਗਯੋ ਮੁਖ ਬਾਨੀ ਅਲਾਈ। 'ਜੋਗ ਬਿਨਾ ਮਨ ਸੁੱਧ ਨ ਹੋਵਤਿ ਆਰਸੀ ਜਨੋਂ ਨਹਿੰ[25] ਛਾਰ ਮਲਾਈ[26]।ਸਾਧਨ ਕੀਨੋ ਹੈ ਕੌਨ ਸੋ ਜੋਗ ? ਭਲੀ ਬਿਧਿ ਸੋਂ ਮੁਝ ਦੇਹੁ ਬਤਾਈ[27]' ॥ ੩੨ ॥ ਕਬਿੱਤ ॥ ਸ਼੍ਰੀ ਗੁਰੂ ਕਹਤਿ 'ਪ੍ਰਾਨਾਯਾਮ ਕੇ ਕਰਮ ਤੀਨ:—ਪੂਰਕ ਹੈ, ਕੁੰਭਕ,ਔ ਰੇਚਕ, ਬਖਾਨਿਯੇ। ਸੁਨਿਕੈ ਭਗਤਿ ਭਾਉ[28] ਪੂਰਕ ਕੋ ਕੀਨੋ ਨੀਕੇ,ਨਾਮ ਲਿਵਲਾਈ ਨੀਤ ਕੁੰਭਕ ਪ੍ਰਮਾਨਿਯੇ।

[1]ਨਿਸ਼ਾਨੇ। । [2]ਤੀਰ । [3]ਕ੍ਰਿਪਾਲੂ ਪਰਮੇਸ਼ੁਰ । [4]ਪਾਪਾਂ ਉਤੇ ਨਾਮ ਦਾ ਜਾਪ । [5]ਬਕਰੀ । [6]ਪਾਸ । [7]ਬਘਿਆੜ । [8]ਖੜਾਂਵ । [9]ਵੱਖ ਕਰਕੇ । [10]ਸ਼ਕਤੀਆਂ ਨੂੰ । [11]ਲੜਾਈ । [12]ਹਾਰ । [13]ਸੂਰਮਾ । [14]ਹੱਥ ਦੀ । [15]ਤਾੜੀ ਮਾਰਦੇ ਹਨ । [16]ਚੰਚਲ ਮਨ ਵਾਲੇ (ਸਿੱਧ)। [17]ਜੈਸੀ ਵਿਧੀ (ਦੇ) ਲਾਇਕ ਸਨ । [18]ਤੈਸੀ ਹੀ ਕਰ ਦਿਖਾਈ ਹੈ (ਗੁਰੂ ਜੀ ਨੇ) । [19]ਬ੍ਰਿਥਾ । [20]ਗੀਦੀ । [21]ਜਦ ਤਕ । [22]ਸੂਰਮਾਂ । [23]ਨਾਂ ਸਾਹਮਣੇ ਹੋਵੇ । [24]ਨਾਮ ਹੈ ਸਿੱਧ ਦਾ । [25]ਬਿਨਾ । [26]ਸੁਆਹ ਮਲੇ ਦੇ । [27]ਭਾਵ ਹੈ ਗੁਰੂ ਜੀ । [28]ਪ੍ਰੇਮਾ ਭਗਤਿ ।

*ਏਹ ਸਾਰੀਆਂ ਉਪਮਾਂ ਦੇ ਵਰਤਾਉ ਕਵਿ ਜੀ ਦੀ ਉੱਚ ਵਿਸ਼ਕੀ ਦਾ ਸਬੂਤ ਹਨ । †ਪਾ—ਕੋਊ ।

ਤਜੇ ਹੈਂ ਬਿਕਾਰ ਮਨ, ਰੋਚਕ ਬਿਚਾਰ ਲੀਜੈ ਕਲੀਕਾਲ ਬਿਖੈ ਐਸੋ ਜੋਗ ਗਤਿਦਾਨਿਯੋ'। ਖਿੰਥੜਾ ਸੁਨਤਿ ਹਰਿਖਾਇ ਲਪਟਾਇ ਪਗ 'ਤੂੰ ਹੈਂ ਕਰਤਾਰ ਅਵਤਾਰ ਦੰਭ ਹਾਨਿਯੋ' ॥ ੩੩ ॥ ਊਰਮ[1] ਬਹੁਰ ਆਯੋ ਧੂਰਮ ਹੈ ਸੰਗ ਜਾਂਕੇ, ਬੂਝੈਂ 'ਮਨ ਬਾਸ ਕਹਾਂ,ਪੌਨ[2] ਰਹੈ ਥਾਨਕੋ?। ਕੌਨ ਹੈ ਨਰੇਸ਼?ਕੌਨ ਸਚਿਵ[3]?ਬਤਾਇ ਮੋਹਿ,ਕੈਸੇ ਪਰੈ ਬੰਧ[4] ?ਕੈਸੇ ਕੰਧਨਹਿੰ ਹਾਨ ਕੋ ?। ਕੋ ਹੈ ਗੁਰੂ? ਚੇਲੋ ਕੌਨ? ਸੁਖਦਾਈ ਭੌਨ ਕੌਨ? ਮਾਯਾਮੋਹ ਟੂਟੈ ਕੈਸੇ ? ਕਰੀਏ ਬਖਾਨ ਕੋ । ਲੇਹੁ ਸੀਖ[5] ਗੋਰਖ ਕੀ, ਮਾਨੀਏ ਬਚਨ ਮਮ, ਪਾਈਐ ਪਰਮਪਦ ਜਾਂਕੇ ਨ ਸਮਾਨ ਕੋ' ॥ ੩੪ ॥ ਕਬਿੱਤ ॥ [6]"ਰਿਦੇ ਮਨ ਬਾਸ[7] ਜਾਨਿ, ਨਾਭਿ[8] ਬਿਖੈ ਪੌਨ ਥਾਨ, ਮਨ ਹੈ ਨਰੇਸ਼, ਪ੍ਰਾਨ ਸਚਿਵ ਬਖਾਨਿਯੋ। ਬਿਖੈ ਕੇ ਬਿਕਾਰ ਰਚਿ ਬੰਧਨ ਪਰਤਿ ਜੀਉ[9], ਦਸੈਂ ਦਰ ਪੌਨ ਰਹੈ, ਕੰਧ[10] ਨਹਿੰ ਹਾਨਿਯੋ[11]। ਗੁਰੂ ਹੈ ਸ਼ਬਦ ਧੁਨਿ, ਚੇਲਾ ਹੈ ਸੁਰਤਿ ਤਿਹ[12], ਧਾਮ ਸੁਖਦਾਈ ਤੁਰੀ ਪਦਵੀ ਪ੍ਰਮਾਨਿਯੋ[13]। ਗਯਾਨ ਹੋਇ ਆਵੈ ਮਾਯਾ ਮੋਹ ਟੂਟ ਜਾਵੈ ਤਬ, ਦੇਵੋਂ ਸੀਖ ਸਿੱਧਨ ਸਭਿਨਿ ਪਹਿਚਾਨਿਯੋ' ॥ ੩੫ ॥ ਸ੍ਰੈਯਾ ॥ ਧੈਗਰ[1] ਪ੍ਰਛਤਿ* ਸ਼੍ਰੀ ਗੁਰ ਸੋਂ 'ਤੁਝ ਕੌਨ ਪਿਤਾ,ਕਹੁ ਕੋ ਮਹਿਤਾਰੀ[14]?।ਜੋਗੀ ਕਿ ਭੋਗੀ ਕਿ ਸੋਗੀ ਕਿਧੌਂ ਹਰਖੀ[15] ਰਹਿ ਹੋ ? ਕਹੁ ਸਾਚ ਉਚਾਰੀ। ਕੋ ਪਰਕਾਸ਼ ਜੰਜਾਰਮਿਟਾ,ਪੁਨ ਕਾਹਿਤੇ ਉੱਜਲ ਬੁੱਧਿ ਤੁਮਾਰੀ?।ਗੋਰਖ ਕੋ ਉਪਦੇਸ਼ ਲੀਏ ਜਗ ਦੇਹਿ ਅਜੀਤ ਰਹੈ ਨਹਿੰ ਹਾਰੀ' ॥੩੬ ॥ ਪੰਕਜ ਲੋਚਨ ਬੈਨ ਕਹੇ 'ਪਿਤ ਮੋਹਿ ਸੰਤੋਖ, ਖਿਮਾ ਸ਼ੁਭ ਮਾਈ। ਭੋਗ ਮੈਂ ਜੋਗ ਨ ਸੋਗ ਕਰਉਂ, ਹਰਖੋਂ ਨਹਿੰ, ਨੀਰ ਜਿਉਂ ਕੰਜ ਰਹਾਈ[16]। ਜੰਜਾਰ–ਉਂਕਾਰ

---

[1]ਨਾਮ ਹਨ ਸਿੱਧਾਂ ਦੇ ।। [2]ਹਵਾ ।[3]ਮੰਤ੍ਰੀ । [4]ਫਾਹੀ । [5]ਸਿਖਿਆ। [6]ਗੁਰੂ ਜੀ ਦਾ ਉੱਤਰ ਹੈ । [7]ਹਿਰਦੇ ਵਿਚ ਮਨ (ਦਾ) ਵਾਸਾ । [8]ਧੁੰਨੀ। [9]ਵਿਸ਼ੇ ਦੇ ਵਿਕਾਰਾਂ ਵਿਚ ਰਚ ਕੇ ਜੀਉ ਬੰਧਨਾਂ ਵਿਚ ਪੈਂਦਾ ਹੈ। [10]ਸਰੀਰ । [11]ਨਾਸ਼ ਨਹੀਂ ਹੁੰਦਾ । [12]ਸਬਦ ਗੁਰੂ ਹੈ ਸੁਰਤ ਦਾ ਉਸ ਵਿਚ ਲਗਾਉ ਚੇਲਾ ਹੈ (ਅ) ਸਬਦ ਦੀ ਧੁਨਿ ਗੁਰੂ ਹੈ, ਸੁਰਤ ਚੇਲਾ ਹੈ। [13]ਤੁਰੀਆ ਪਦ ਸਮਝ ਲਓ । [14]ਮਾਤਾ । [15]ਪ੍ਰਸੰਨ ਰਹਿਣ ਵਾਲਾ । [16]ਗ੍ਰਿਸਤ ਵਿਚ ਜੋਗੀ ਹਾਂ (ਗ੍ਰਿਹਸਤੀ ਨੂੰ ਸੋਗ ਪੈਂਦੇ ਹਨ ਪਰ ਅਸੀਂ) ਸੋਗ ਨਹੀਂ ਕਰਦੇ, (ਗ੍ਰਿਹਸਤੀ ਨੂੰ ਧਨ ਇਸਤ੍ਰੀ, ਇਜ਼ਤ, ਤਾਕਤ ਦੀ ਖੁਸ਼ੀ ਹੁੰਦੀ ਹੈ, ਉਹ ਮਾਯਕ) ਖੁਸ਼ੀ ਅਸੀਂ ਨਹੀਂ ਕਰਦੇ, (ਇਨ੍ਹਾਂ ਵਿਚ) ਕਵਲ ਵਾਂਗੂ ਅਲੇਪ ਰਹਿੰਦੇ ਹਾਂ। *ਪਾ:–ਸੰਗਰ ਬੂਝਤ ।

ਪ੍ਰਕਾਸ਼ ਮਿਟੇ[1]*, ਗੁਰ ਕੋ ਮਿਲ ਉੱਜਲ ਬੁੱਧਿ ਸੁਹਾਈ। ਗੋਰਖ ਤੋ ਸੋਂ ਔ ਸਭਿ ਹੀ ਸਿੱਧ[2] ਦੇਵਹੁੰਗੋ ਉਪਦੇਸ਼ ਬਨਾਈ[3]" ॥ ੩੭ ॥ ਦੋਹਰਾ ॥ ਪੁਨ ਗੋਰਖ ਸਮਝੀ ਰਿਦੈ–ਅਧਿਕ ਬਿਭੂਤ ਦਿਖਾਇ। ਆਨੋਂ ਨਿਜ ਮਾਰਗ ਵਿਖੈ ਮਾਨਹਿ[4] ਮਨਹਿ[5] ਲੁਭਾਇ[6]–॥ ੩੮ ॥ ਖੱਪਰ ਦਿੱਤਾ ਨਾਥ ਨੇ 'ਬਾਲੇ ! ਭਾਲ ਬਿਲੋਕਿ[7]। ਪਾਨੀ ਆਨਹੁ ਤਹਾਂ ਤੇ ਹੂਜੇ ਸਦਾ ਅਸ਼ੋਕ' ॥ ੩੯ ॥ ਲੈ ਕਰਿ ਗਮਨੇ ਭਾਲ ਢਿਗ ਮਾਣਿਕ[8] ਲਾਲ ਬਿਸਾਲ। ਪੂਰਨ ਸਰ ਅਵਿਲੋਕ ਕੈ ਠਾਂਢੇ ਰਹੇ ਕ੍ਰਿਪਾਲ ॥ ੪੦ ॥ ਜਗਮਗ ਜਗਮਗ ਕਰਤਿ ਹੈਂ ਤਹਾਂ ਜਵਾਹਿਰ ਭੂਰ†। ਗੋਰਖ ਕੋ ਛਲ‡ ਜਾਨਿਕੈ ਹਟਿ ਆਏ ਜਗ ਮੂਰ[9] ॥੪੧ ॥ ਕਹਯੋ ਆਨ 'ਤਹਿੰ ਨੀਰ ਨਹਿੰ ਖੱਪਰ ਲੇਹੁ ਸਮ੍ਹਾਲ'। ਬੈਠੇ ਬਹੁਰ ਸਮੀਪ ਹ੍ਵੈ ਸ੍ਰੀ ਗੁਰ ਦੀਨ ਦਯਾਲ ॥ ੪੨ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸਿੱਧਨ ਚਰਚਾ' ਪ੍ਰਸੰਗ ਬਰਨਨੰ ਨਾਮ ਤ੍ਰੈਹਠਮੋ ਅਧਨਾਯ ॥ ੬੩ ॥

੬੪. [ਗੁਰਚਰਨ ਪ੍ਰੇਮ ਮੰਗਲ। ਸਿੱਧਾਂ ਤੋਂ ਵਿਦਾ ਹੋਣਾ]

ਦੋਹਰਾ ॥ ਮਨ ਮੂਖਕ ਬਿਲ ਬਾਸ਼ਨਾ ਪਕਰੈਂ ਕੌਨ ਉਪਾਇ॥
ਪਾਰਦ ਸ਼੍ਰੀ ਗੁਰੁ ਪ੍ਰੇਮ ਪਗ ਪਜਾਵਹੁ ਹ੍ਵੈ ਥਿਰ ਥਾਇ ॥ ੧ ॥

ਮੂਖਕ=ਚੂਹਾ [ਸੰਸ:, ਮੂਸ਼ਿਕ=ਜੋ ਚੋਰੀ ਕਰੇ, ਚੂਹਾ]
ਬਿਲ=ਖੁੱਡ [ਸੰਸ:, ਬਿਲ]। ਪਾਰਦ=ਪਾਰਾ। ਆਖਦੇ ਹਨ ਕਿ ਚੂਹਾ ਪਾਰਾ ਪੀਕੇ ਫੇਰ ਹਿੱਲ ਜੁਲ ਨਹੀਂ ਸਕਦਾ।
ਯਥਾ:–ਮਨ ਚੂਹਾ ਪਿੰਗਲ ਭਇਆ ਪੀ ਪਾਰਾ ਹਰਿ ਨਾਮ।
ਰਜਬ ਚਲੇ ਨਾ ਚਲ ਸਕੇ ਰਹਿਓ ਠਾਮ ਕਾ ਠਾਮ।

ਅਰਥ–ਮਨ (ਮਾਨੋ) ਚੂਹਾ ਹੈ (ਜੋ) ਬਾਸ਼ਨਾ ਰੂਪੀ ਖੁੱਡ (ਵਿਚ ਭੱਜਿਆ ਫਿਰਦਾ ਹੈ, ਇਸਨੂੰ) ਕਿਸ ਉਪਾਵ ਨਾਲ ਫੜੀਏ ? (ਉਤਰ:–) ਸ਼੍ਰੀ ਗੁਰੂ (ਜੀ ਦੇ) ਚਰਣਾਂ ਦਾ ਪ੍ਰੇਮ ਪਾਰੇ (ਵਾਂਗੂੰ ਭਾਰਾ ਹੈ ਇਸ ਚੂਹੇ ਨੂੰ) ਪਿਲਾ ਦੇਈਏ ਜੋ ਟਿਕ ਕੇ ਥਾਂ ਸਿਰ (ਬਹਿ ਜਾਵੇ)।

ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ ॥ ਪਚਹਾਰੇ ਸਭਿ ਹੀ ਜਬੈ ਕਿਹ ਬਿਧਿ ਜੀਤ ਨ

---

[1]ਓਂਕਾਰ ਦੇ ਪ੍ਰਕਾਸ਼ ਨਾਲ ਜੰਜਾਰ ਮਿਟ ਗਏ ਹਨ। [2]ਸਿੱਧਾਂ ਨੂੰ। [3]ਬਣਾਕੇ। [4]ਮੰਨ ਜਾਵੇਗਾ। [5]ਮਨ ਵਿਚ। [6]ਲੋਭੀ ਹੋਕੇ। [7]ਦੇਖਕੇ। [8]ਰਤਨ। [9]ਜਗਤ ਦੇ ਕਾਰਣ।

*ਪਾ:–ਜੰਜਾਰ ਉਤਾਰ, ਪ੍ਰਕਾਸ਼ ਮਿਲੇ। †ਪਾ:–ਜਹਾਂ ਵਰ ਕੂਰ।

‡ਤਾਲ ਵਿਚ ਰਤਨ ਨਹੀਂ ਸਨ, ਗੋਰਖ ਨੇ ਜਾਦੂਗਰੀ ਦੇ ਲਾਲ ਰਤਨ ਮਾਯਾ ਨਾਲ ਕ੍ਰਮਾ ਲੈਣ ਵਾਸਤੇ ਦਿਖਾਏ ਸਨ।

ਪਾਇਗੋਰਖ ਚਿੰਤਾਤੁਰ ਭਯੋ–ਹੋਵਤਿ ਬਾਦਉਪਾਇ[1]–॥੨॥ਚੌਪਈ॥ ਬਹੁਰੋ ਸਰਬ ਸਿੱਧ ਮਿਲਿ ਆਏਜੋ ਸ਼ਕਤਿਨਿ ਯੁਤਿ ਹੁਤੇ ਪਲਾਏ[2]। ਗੋਰਖ ਜਹਿੰ ਬੇਦੀ ਕੁਲਦੀਪਾ।ਬੈਸੇ ਸ਼ਕਿ ਭਹਿੰ ਹੋਇ ਸਮੀਪਾ॥੩॥ਕਿਤਕ ਦੇਰਿ ਤੂਸ਼ਨ ਹੀ ਰਹੇ। ਪੁਨ ਬਿਚਾਰ ਗੋਰਖ ਬਚ ਕਹੇ। 'ਮਾਨਹੁ ਮਨ ਮੈਂ ਬਾਨੀ ਮੋਰੀ। ਸੁਨਹੁ ਕਾਨ ਦੇ ਕਹੌਂ ਬਹੋਰੀ ॥੪॥ ਸਭਿ ਸਿੱਧਨ ਕੋ ਅਧਿਪਤ[3] ਬਨਿਯੇ। ਸਭਿ ਪਰ ਨਿਜ ਆਇਸ ਕੋ ਭਨਿਯੇ[4]। ਮੁੰਦਾ ਪਹਿਰੋ ਝੋਲੀ ਲੀਜੈ। ਅੰਗ ਬਿਭੂਤ ਮਲਨ ਕੋ ਕੀਜੈ ॥ ੫॥ ਖਿੰਥਾ[5] ਅਪਨੀ ਦੇਹਿ ਹੰਢਾਵੋ। ਸਿੱਧ ਜਮਾਤੀ ਮਹਿੰ ਅਬ ਆਵੋ। ਲੇਹੁ ਭੰਡਾਰਾ[6] ਹਮ ਤੇ ਖਾਵੋ। ਸਿੰਙੀ ਮੁਖ ਤੇ ਨਾਦ ਬਜਾਵੋ ॥ ੬ ॥ ਦੋਹਰਾ ॥ ਹਾਥ ਬਿਖੈ ਡੰਡਾ ਗਹੋ ਕਰਿ ਸਿੱਧਨ ਪਰਤੀਤ[7]। ਮਹਾਂ ਸ਼ਕਤਿ ਕੋ ਪਾਇ ਹੋ, ਯੌਂ ਸਗਲਾ ਜਗ ਜੀਤ ॥ ੭ ॥ ਚੌਪਈ॥ ਮਿਲ'ਆਦੇਸ'ਕਹੋ'ਆਦੇਸੋ'। ਨਾਥ ਨਾਮ ਹੁਇ ਜੁਗੁ ਜੁਗ ਬੈਸੋ। ਜੋਗ ਸੰਜੋਗੀ[8] ਮਹਿੰ ਸੁਖ ਪਾਵਹੁ।ਇਕ ਮਾਈ ਕੇ ਪੂਤ ਕਹਾਵਹੁ ॥੮॥ ਜੋਗ ਜੁਗਤਿ ਕੇ ਚੇਲੇ ਮਾਨੀ[9]। ਸਭਿ ਦਿਵਾਨ ਤੁਮ ਸੇਵਕ ਥਾਨੀ[10]। ਤੁਮ ਤੇ ਉਪਰ ਹੋਇ ਨ ਆਨਾ। ਸਭਿ ਮਹਿੰ ਬੈਸਹੁ ਹ੍ਵੈ ਪਰਧਾਨਾ ॥ ੯ ॥ ਦੋਹਰਾ ॥ ਲੋਇ ਲੋਇ[11] ਆਸਨ ਕਰਹੁ ਸਰਬ ਕਰਾਇ ਭੰਡਾਰ। ਹੁਕਮ ਮਨਾਵਹੁ ਜਹਾਂ ਭਹਿੰ ਅਸ ਬਿਧਿ ਕੀਜੈ ਕਾਰ' ॥ ੧੦ ॥ ਸੋਰਠਾ ॥ ਸੁਨਿ, ਗੁਰ ਗਿਰਾ ਅਲਾਇ 'ਕਰਨੋ ਰਹਸੋ ਨ ਹਮਹਿੰ ਕਛੁ। ਪੂਰਬ ਬਨਸੋ ਬਨਾਇ ਅਬ ਨਵੀਨ ਕ੍ਰਿਤ ਕਜਾ ਕਰਹਿੰ' ॥ ੧੧ ॥

ਸ਼੍ਰੀ ਮੁਖਵਾਕ:–

ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੨੮ ॥ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ

---

[1]ਬਿਅਰਥ ਜਾਂਦੇ ਹਨ ਯਤਨ। [2]ਜੋ ਸ਼ਕਤੀਆਂ ਵਾਲੇ ਭੱਜ ਗਏ ਸਨ (ਮੁੜ ਆਏ)। [3]ਸ੍ਵਾਮੀ। [4]ਹੁਕਮ ਕਰੋ। [5]ਗੋਦੜੀ। [6]ਲੰਗਰ। [7]ਸਿੱਧਾਂ ਉਤੇ ਨਿਸ਼ਚਾ। [8]ਜੋਗ ਧਾਰਨ ਕਰਨ ਵਿਚ (ਅ) ਜੋਗੀਆਂ ਦੇ ਇਕੱਠ ਵਿਚ। [9]ਮੰਨੇ ਜਾਂਦੇ ਹਨ। [10]ਸਾਰੇ ਵਡੇ (ਯਾ ਸਾਰੀਆਂ) ਸਭਾਵਾਂ ਦੇ (ਸਭਾਸਦ) ਤੁਹਾਡੇ ਸੇਵਕਾਂ ਦੇ ਥਾਂ ਹੋਣਗੇ। [11]ਸਾਰੇ ਲੋਕਾਂ ਵਿਚ।

ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੨੦ ॥ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੦ ॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੧ ॥

ਚੌਪਈ ॥ ਗੁਰ ਕੇ ਬਚਨ ਸੁਨੇ ਗੋਰਖ ਜਬ। ਪੁਨ ਬੂਝਨ ਹਿਤ ਬੋਲ੍ਯੋ ਭਾ ਤਬ। 'ਕਿਉਂ ਕਰਿ ਤੁਮ ਇਹਠਾਂ ਚਲਿ ਆਏ ?। ਕੌਨ ਮਨੋਰਥ ਦੇਹੁ ਬਤਾਏ ?॥੧੨॥ ਸੋ ਮੈਂ ਕਰੋਂ ਸਪੂਰਨ ਤੁਮਰੋ। ਸਾਚ ਬਚਨ ਇਹ ਮਾਨੋ ਹਮਰੋ'। ਸ਼੍ਰੀ ਗੁਰ ਕਹੈਂ 'ਮਨੋਰਥ ਮੇਰੇ। ਸਤਿਗੁਰ ਪੂਰੇ ਹੈਂ ਇਕ ਬੇਰੇ ॥ ੧੩ ॥ ਦੀਖ੍ਯਾ[1] ਲੀਜੈ ਜੋ ਤੁਮ ਚਾਹੀ। ਪੂਰੋ[2] ਮੈਂ ਚਿਤਵੋ[3] ਮਨ ਮਾਂਹੀ। ਜੋ ਮਾਂਗੋ[4], ਹਮ ਢਿਗ[5] ਕਰਤਾਰਾ। ਝੁਕਹਿ ਦਿਵਾਵਹਿਂ, ਕਰਹੁ ਉਚਾਰਾ' ॥੧੪॥ ਦੋਹਰਾ ॥ ਸੁਨਿ ਝੁਕ੍ਯਨ ਗੋਰਖ ਭਖੋ ਬੋਲਨੋ ਬਚਨ ਨ ਕੋਇ। ਰਿਦੈ ਮਨੋਰਥ ਮਿਟ ਗਯੋ ਜਲ ਤਰੰਗ[6] ਜਨੋਂ ਸੋਇ ॥ ੧੫ ॥ ਚੌਪਈ ॥ ਬਾਨੀ ਮੰਗਲ ਨਾਥ ਅਲਾਈ[7]। 'ਗੋਰਖ ਨਾਥ ਸੁਨਹੁ ਸਿਧ ਰਾਈ !। ਨਾਨਕ ਕੋ ਦੀਨੋ ਉਪਦੇਸ਼ਾ। ਤੁਮਰੋ ਭਲੋ ਲਿਯੋ ਹੈ ਬੇਸਾ' ॥ ੧੬ ॥ ਗੋਰਖ ਭਾਖੈ 'ਪਰਖੋਂ ਤਾਂਹੀ। ਘਟ ਛੁਛਾ ਕੇ[8] ਪੂਰੋ ਆਹੀ। ਤੁਮਰੋ ਸੱਤਿ ਬਚਨ ਮੈਂ ਜਾਨਾ। ਜਸ ਉਚਰਨੋ ਤੈਸਾ ਪਹਿਚਾਨਾ ॥ ੧੭ ॥ ਪੂਰਨ ਪੁਰਖ ਗ੍ਯਾਨ ਘਨ ਰੂਪਾ[9]। ਰਹਿਤ ਕਹਿਤ[10] ਕੇ ਸੰਹਿਤ ਅਨੂਪਾ[11]। ਸ਼੍ਰੀ ਨਾਨਕ ਚਰਚਾ ਕਰਿ ਐਸੇ। ਕੇਤਿਕ ਕਾਲ ਰਹੇ ਤਹਿਂ ਬੈਸੇ ॥ ੧੮ ॥ ਦੋਹਰਾ ॥ ਮਰਦਾਨਾ ਬੂਝਤਿ ਭਯੋ 'ਅੱਗ੍ਯਾ ਚਲੋ ਕਿ ਨਾਂਹਿ। ਆਨ ਸਥਾਨ ਬਿਲੋਕੀਏ ਜੋ ਰਾਵਰਿ ਉਰ ਚਾਹਿ' ॥੧੯॥ ਚੌਪਈ ॥ ਸੁਨੀਏ ਸ਼੍ਰੀ ਅੰਗਦ ਗਤਿਦਾਈ। ਸੁਨਿ ਗੁਰ ਮੁਝ ਸੋਂ ਗਿਰਾ ਅਲਾਈ। 'ਤੁਮਰੇ ਮਨ ਮਹਿ

---

[1]ਉਪਦੇਸ਼, ਮੰਤ੍ਰ। [2]ਪੂਰੀ ਕਰਾਂਗਾ। [3]ਜੋ ਤੁਸੀਂ ਚਾਹੋ। [4]ਜੇ (ਤੁਸੀਂ) ਮੰਗੋ। [5]ਸਾਡੇ ਪਾਸੋਂ। [6]ਬੁਲਬੁਲੇ ਢੰਗ। [7](ਮਖੌਲ ਨਾਲ) ਕਹਿੰਦਾ ਹੈ। [8]ਘੜਾ, (ਹਿਰਦਾ) ਖਾਲੀ ਹੈ ਯਾ। [9]ਇਕਸਰ ਗ੍ਯਾਨ ਸਰੂਪ। [10]ਕਹਿਣੀ। [11]ਮੁਹਣਾ। ਜਿਸ ਦੀ ਉਪਮਾਂ ਨਾਂ ਹੋ ਸਕੇ।

ਕਿਤ ਬਿਧਿ ਬਾਲਾ ?' । ਮੈਂ ਤਬ ਬੋਲਯੋ 'ਪ੍ਰਭੂ ਕ੍ਰਿਪਾਲਾ! ॥੨੦॥ਹੌਂ ਰਾਵਰ ਕੋ ਨਿਤ ਅਨੁਸਾਰੀ। ਜਿਉਂ ਉਰ ਮਹਿੰ ਤਿਉਂ ਕੀਜੈ ਕਾਰੀ' । ਅਸ ਬਿਧਿ ਕਰਤਿ ਪਰਸਪਰ ਬੈਨਾ। ਬੈਸੇ ਤਹਿਂਵਾ* ਪੰਕਜ ਨੈਨਾ ॥ ੨੧ ॥ ਪ੍ਰਾਨਨਾਥ ਜੋਗੀ ਤਬ ਆਯੋ। ਬੈਠ ਸਮੀਪ 'ਅਦੇਸ਼' ਅਲਾਯੋ। 'ਅਸਨ ਬਸਨ ਲੀਜੈ ਜੋ ਚਾਹੀ। ਛੁਧਾ ਨ ਬਸ੍ਯਾਪੈ ਕਬ ਤਨ ਮਾਂਹੀ॥੨੨॥ ਦੋਹਰਾ ॥ ਨੰਗੇ ਕਬੈ ਨ ਹੋਵਈ ਪਹਿਰ ਦੁਕੂਲ[1] ਅਮੋਲ'। ਅਸ ਬਿਧਿ ਸੁਨਿਕੈ ਬੈਨ ਤਿਹ ਬੋਲੇ ਅਚਲ ਅਤੋਲ॥੨੩॥ ਚੌਪਈ ॥ 'ਨੀਕੋ ਕੀਨ ਸੰਤੋਖੰ ਅਸਨਾ। ਰੂਰੋ ਸਾਦ[2] ਨਾਮ ਜਪ ਰਸਨਾ[3]। ਬਸਨ[4] ਜਿ ਭਾਉ ਭਗਤਿ ਕੋ ਲੀਨੇ। ਨਹੀਂ ਪੁਰਾਤਨ, ਨੀਤ ਨਵੀਨੇ[5]॥੨੪॥ ਅਤਿ ਸੁੰਦਰ ਸ਼ੋਭਾ ਯੁਗ ਲੋਕਾ। ਭੁਖ ਨਗਨ ਤੇ ਸਦਾ ਅਸ਼ੋਕਾ'। ਪ੍ਰਾਨਨਾਥ ਸੁਨਿ ਪ੍ਰੇਮ ਉਮੰਗਾ। ਉਦ-ਤਸੋਂ[6] ਚਰਨ ਗਹਿਨ[7] ਹਿਤ ਸੰਗਾ ॥ ੨੫ ॥ ਸ਼੍ਰੀ ਨਾਨਕ ਬਹੁ ਭਾਉ ਜਿ ਦੇਖਾ। ਤਿਹ ਕੋ ਆਦਰ ਕੀਨ ਬਿਸ਼ੇਖਾ। ਪਗ ਲੌਂ[8] ਸਿਰ ਨਹਿੰ ਜਾਵਨ ਦੀਨੋ। ਕਰ ਮੈਂ ਲੇਯ ਅੰਕ[9] ਭਰਿ ਲੀਨੋ॥੨੬॥ ਦੋਹਰਾ ॥ ਮਿਲੇ ਪਰਸਪਰ ਹਰਖ ਕਰਿ[10] ਪ੍ਰਾਨਨਾਥ ਕਹਿਬੈਨਾ'ਭਯੋ ਨਿਰੰਜਨ ਕੋ[11] ਦਰਸ ਹਮਹਿ ਸਰਬ ਗੁਨ ਐਨ ॥ ੨੭ ॥ ਚੌਪਈ ॥ ਤੁਮ ਤੋ ਬਿਦਤਿ ਆਪ ਕਰਤਾਰਾ। ਕਲਿ ਨਰ ਤਾਰਨ ਕੋ ਤਨ ਧਾਰਾ। ਜਿਨ ਤੁਮ ਕੋ ਨਹਿ ਐਸੇ ਜਾਨਾ। ਸੋ ਜੋਗੀ ਨਹਿੰ, ਅਤਿ ਅਗ੍ਯਾਨਾ[12]॥੨੮॥ ਬੰਦੈ ਹਾਥ ਰਿਦੇ ਅਨੁਰਾਗਾ[13]। 'ਅਹੈਂ ਧੰਨ ਹਮਰੇ ਵਡ ਭਾਗਾ ।ਜਿਹ ਕਰਿ ਤੁਮਰਾ ਦਰਸ਼ਨ ਪਾਯਾ। ਮੋਕੋ ਤਾਰਨ ਇਹ ਠਾਂ ਆਯਾ ॥ ੨੯ ॥ ਮੈਂ ਜੋ ਕੀਨ ਜੋਗ ਚਿਰਕਾਲਾ। ਤਾਂਕੋ ਫਲ ਅਬ ਮਿਲਯੋ ਬਿਸਾਲਾ†'। ਸ਼੍ਰੀ ਗੁਰ ਕਹੈਂ 'ਧੰਨ ਤੁਮ ਜੋਗੀ। ਮਾਨ ਰੋਗ ਤੇ ਰਹਿਤ ਅਰੋਗੀ ॥ ੩੦ ॥ ਦੋਹਰਾ ॥ ਦਯਾ ਨਿਰੰਜਨ ਤੋਹਿ ਪਰ ਹੈ ਸਭਿ ਤੇ ਅਧਿਕਾਇ'।ਕਹੋ ਸੁਨੋਇਵ ਬੈਨਯੁਗ[14] ਮਿਲਿ ਕਰਿ ਭੇ ਹਰਖਾਇ ॥੩੧॥ ਚੌਪਈ॥ ਮੰਗਲ ਬੂਝਤਿ ਭਾ ਤਿਹ ਸਾਥਾ। 'ਕਸ ਸ਼੍ਰੀ ਨਾਨਕ?ਪ੍ਰਾਨੰ ਨਾਥਾ !'। ਕਹਿਨ ਲਗ੍ਯੋ 'ਮੈਂ ਅਸ ਪਹਿਚਾਨਾ। ਦਰਸ ਨਿਰੰਜਨ ਕੋ

---

[1]ਕਪੜਾ,ਦੁਪੱਟਾ। [2]ਸ੍ਵਾਦ। [3]ਜੀਭ (ਨਾਲ)। [4]ਕੱਪੜੇ। [5]ਨਿਤ ਨਵੇਂ (ਰਹਿੰਦੇ)ਹਨ। [6]ਉਠਿਆ। [7]ਫੜਨ। [8]ਚਰਨਾਂ ਤਕ । [9]ਜੱਫੀ । [10]ਪ੍ਰਸੰਨ ਹੋਕੇ । [11]ਪ੍ਰਮਾਤਮਾ ਦਾ। [12]ਮੂਰਖ ਹੈ। [13]ਹੱਥ ਦੋਵੇਂ ਜੁੜੇ ਹੋਏ ਹਨ ਦਿਲ ਵਿਚ ਪ੍ਰੇਮ ਹੈ (ਤੇ ਮੂੰਹੋਂ ਕਹਿੰਦਾ ਹੈ)। [14]ਦੋਹਾਂ ਨੇ।

*ਪਾਃ—ਤਿਹ ਠਾਂ। †ਸ਼੍ਰੀ ਪ੍ਰਾਣ ਨਾਥ ਜੀ ਦਾ ਕਥਨ ਕੈਸਾ ਸਿਦਕ ਭਰਿਆ ਹੈ।

ਮਨ ਮਾਨਾ ॥ ੩੨ ॥ ਪੂਰਬ ਮਿਲਿ ਤੁਮ ਜੈਸੇ ਕਹਾ। ਕੂਰ ਨ ਰਾਈ ਤੈਸੋ ਅਹਾ'। ਪ੍ਰਾਨਨਾਥ ਮਿਲਿ ਕਰਿ ਜਬ ਗਯੋ। ਮਰਦਾਨਾ ਤਬ ਬੋਲਤਿ ਭਯੋ ॥੩੩॥ 'ਇਸ ਜੋਗੀ ਕੋ ਭਲੋ ਸੁਭਾਏ। ਅਤਿ ਕੋਮਲ ਜਿਹ ਬੈਨ ਅਲਾਏ। ਦਰਸ ਬਿਲੋਕਤਿ ਹਰਖਾ ਐਸੇ। ਬਿਛਰਜੋ ਮੀਤ ਮਿਲਤਿ ਹੈ ਜੈਸੇ' ॥੩੪॥ ਦੋਹਰਾ ॥ ਸ਼੍ਰੀ ਗੁਰੁ ਬੋਲੇ 'ਜਾਸ ਪਰ ਹੈ ਕਰੁਨਾ ਕਰਤਾਰ। ਤਿਸ ਮਹਿੰ ਅਸ ਗੁਨ ਹੋਵਈਂ, ਲਖਹਿੰ ਨ ਔਰ ਗਵਾਰ॥੩੫॥ ਚੌਪਈ ॥ ਸਭਿ ਨਾਥਨ ਮਹਿੰ ਸ੍ਰੇਸ਼ਟ ਨਾਥਾ। ਇਹ ਸਮਾਨ ਕਿਹ ਅਪਰ ਨ ਗਾਥਾ'। ਗੁਰੁ ਸੋਂ ਬੂਝਤਿ ਭਾ ਮਰਦਾਨਾ। 'ਨਾਥ ਨਾਮ ਸਭਿ ਕਰਹੁ ਬਖਾਨਾ ॥ ੩੬॥ ਜਿਤਨੇ ਜਤੀ ਕਹਹੁ ਤਿਨ ਨਾਮੂ। ਕਿਤਨੇ ਸਿੱਧ ਭੇਦ ਸੁਖ ਧਾਮੂ!'। ਸ਼੍ਰੀ ਗੁਰੁ ਭਨੈਂ 'ਸਿੱਧ ਹੈਂ ਜੇਤੇ। ਨਾਥ ਨਾਮ ਕਹਿਲਾਵਹਿੰ ਤੇਤੇ ॥ ੩੭ ॥ ਇਨ ਮਹਿੰ ਨੌ ਜਿ ਨਾਥ ਸ਼ੁਭ ਜਾਨੂ। ਸੋ ਮੈਂ ਤੁਝ ਸੋਂ ਕਰਤਿ ਬਖਾਨੂ।੧ਪ੍ਰਾਣ ਨਾਥ,੨ਇਕ ਗੋਪੀਚੰਦ।੩ਸੁਰਤਿਨਾਥ ਜਿਨ ਨਹਿੰ ਜਮ ਫੰਧਾ॥੩੮॥ਦੋਹਰਾ॥੪ਗੋਰਖਨਾਥ ਪ੍ਰਮਛਿੰਦ੍ਰ ਪੁਨ[1],੬ਮੰਗਲਨਾਥ ਮਹਾਨ[2]। ੭ਚਰਪਟ,੮ਚੈਥਾਨਾਥ ਹੈ ੯ਧੁਪ੍ਪੂ ਨਾਥ ਸੁਜਾਨ[3] ॥ ੩੯ ॥ ਚੌਪਈ ॥ ਅਬ ਜੋ ਜਤੀ ਸੁਨਹੁ ਦੈ ਕਾਨਾ।੧ਲਛਮਨ,੨ਗੋਰਖ ਅਰ੩ਹਨੁਮਾਨਾ॥ ੪ਭੀਸ਼ਮ,੫ਭੈਰਉ,੬ਦੱਤਪਛਾਨੋ। ਚੌਰਾਸੀ ਸਭਿ ਸਿੱਧ ਬਖਾਨੋ ॥੪੦॥ ਸੂਰਸਿੱਧ, ਲੁਹਿਰੀਪਾ, ਭੰਗਰ। ਹਾਜੀ ਰਤਨ, ਖਿੰਥੜਾ, ਝੰਗਰ। ਕੇਵਲ ਕਰਨ, ਜਾਲਿਕਾ, ਸੰਗਰ। ਸਮਰਥ, ਨਿਰਤ, ਬਿਮਲਕਾ, ਲੰਗਰ ॥੪੧ ॥ ਪੂਰਨ, ਨਾਸਿਕ, ਔਘੜ, ਊਰਮ। ਭਰਥਰਿ ਈਸ਼ੁਰ, ਪਰਬਤ, ਧੂਰਮ। ਜੋਤਿ ਮਗਨ, ਸਿਧਸੈਨ, ਹਨੀਫਾ। ਰਾਇ-ਐਨ, ਪਤਿਪ੍ਰਾਨ, ਕਨੀਫਾ ॥ ੪੨ ॥ ਬਿਮਲ ਜੋਤਿ, ਸੀਤਲ ਜਲ, ਗਿਰ-ਵਰ। ਚਤੁਰਬੈਨ, ਮੁਕਤੀਸ਼ਰ, ਗਿਰਧਰ। ਸੁਰਐਨ, ਗਿਰਬੋਧ, ਪਲਕ ਨਿਧਿ। ਸੰਭੂ, ਮਗਨਧਾਰ, ਕਨਕਾ ਸਿਧ॥੪੩॥ ਗੌਨਗੁਆਲ,ਕਾਲਿੰਦ੍ਰੀ, ਦਰਸ਼ਨ। ਚਲਨਜੋਤਿ, ਤੁਲਸਾਂ, ਗੋਵਰਧਨ। ਕੇਵਲਕਰਮੀ, ਕਲਾ-ਬਿਲਾਸੀ। ਭੂਤਵੇ,ਕੇਸਕਰਨ,ਕ੍ਰਮਨਾਸੀ*॥੪੪॥ ਸੈਘਰ,ਕਿਸਨਕੁਆਰ, ਅਸਰਨਿਧ। ਪਲਕਾ,ਰਾਮਕੁਮਾਰ, ਰਾਮ ਸਿੱਧ। ਮੀਰਹੁਸੈਨੀ, ਆਪੰਰੂਪੀ। ਮੀਰਜੰਬੀਲ,ਕਲੇਸੰਧੁਪੀ ॥੪੫॥ ਜੋਗਹਰੇ,ਖੁਲਾਸ, ਕਸਧੁਪੀ। ਕੇਵਲਕ-

[1]ਫੇਰ। [2]ਬੜਾ। [3]ਚਤੁਰ *ਪਾ:-ਭੂਤਕ, ਵੈਸ ਕਰਨ, ਕ੍ਰਮ ਨਾਮੀ।

ਰਮੀ,ਜੋਗ ਅਨੂਪੀ।ਮੂਲ ਮੰਤ੍ਰੀ,ਕਿਦਾਰ,ਇਕ ਰੰਗੀ।ਨਾਸਿਕਾ,ਸਿਲਸਿਲਾ ਤੁਰਤਰੰਗੀ॥੪੬॥ਕੇਲੰਕਲ,ਕ੍ਰਨਜੋਗ,ਬਚਿੱਤ੍ਰਾ।ਈਸ਼ਰਪ੍ਰੰਗੀ,ਯੋਗਪਵਿਤ੍ਰਾ। ਸੰਭਾਲਕਾ, ਬਿਹੰਗਮ,ਜੋਗੀ। ਬ੍ਰਹਮੰ ਜੋਗੀ,ਬ੍ਰਹਮੰਭੋਗੀ ॥੪੭॥ ਸਰਸੁਤੀ, ਬਿਸਨਪਤੀ, ਗੰਧਾਰੀ । ਵਾਸੀਗੁਫਾ, ਬ੍ਰਹਮ ਬ੍ਰਤਧਾਰੀ । ਮੁਰਲ ਜੋਗ, ਚੌਰਾਸੀ ਗਿਨਿਯੇ । ਸਰਬ ਨਾਮ ਸਿੱਧਨ ਕੇ ਜਨਿਯੇ' ॥ ੪੮ ॥ ਮਰਦਾਨਾ ਸੁਨਿ ਬੂਝਤਿ ਭਾ ਤਬ । 'ਤੁਮ ਜੋ ਕਹੇ ਸੁ ਜਾਨੇ ਮੈਂ ਸਭਿ । ਏਕ ਸੰਦੇਹ ਨਿਵਾਰਨ ਕੀਜੈ । ਬਹੁਰੋ ਚਲਨ ਗੈਲ[1] ਪਗ[2] ਦੀਜੈ ॥੪੯॥ ਦੋਹਰਾ ॥ ਕੋਟਾ ਨ ਕੀਨੋ ਨਾਰਿ ਸੋਂ ਐਸੇ ਲੋਕ ਅਨੇਕ । ਖਸ਼ਟ ਜਤੀ ਤੁਮ ਕਿਉਂ ਕਹੇ ਮੁਝ ਸੰਸੈ ਭਾ ਏਕ' ॥ ੫੦ ॥ ਚੌਪਈ ॥ ਸੁਨਿ ਸ਼੍ਰੀ ਗੁਰੁ ਨੈ ਬਚਨ ਉਚਾਰੇ 'ਨਹੀਂ ਜਤੀ ਜੋ ਤੋਹਿ ਬਿਚਾਰੇ । ਸਰਬ[3] ਰਿਖੀਕ[4] ਬਿੰਦ[5] ਦ੍ਰਵ ਜਾਵੈ। ਜਤੀ*ਸੋਇ ਕਿਤ ਤੇ[6]ਨ ਗਵਾਵੈ॥੫੧॥ਨੈਨ[7] ਰੂਪ ਪਿਖਿ[8]ਰਹਸੈ ਲੁਭਾਈ ।

[1]ਰਾਹ ਵਿਚ । [2]ਚਰਣ । [3]ਸਾਰੇ । [4]ਇੰਦ੍ਰੀਆਂ ਤੋਂ । [5]ਵੀਰਯ । [6]ਕਿਸੇ ਤਰਫ ਤੋਂ । [7]ਨੇਤ੍ਰ । [8]ਦੇਖਕੇ ।

*ਸ਼੍ਰੀ ਗੁਰੂ ਜੀ ਦੇ ਮੁਖਾਰਬਿੰਦ ਤੋਂ ਕਵਿ ਜੀ ਨੇ ਜਤੀ ਦੇ ਜੋ ਲਛਣ ਕਹਿਵਾਏ ਹਨ, ਉਹ ਖਿਆਲ ਮੰਡਲ ਦੀ ਆਦਰਸ਼ਕ ਬਾਤ ਹੈ । ਇਸ ਬਯਾਨ ਦੀ ਇਹ ਮੁਰਾਦ ਨਹੀਂ ਕਿ ਕਿ ਗੁਰੂ ਜੀ ਦਾ ਆਦਰਸ਼ ਐਸੇ ਜਤੀ ਪੈਦਾ ਕਰਨ ਦਾ ਸੀ। ਉਨ੍ਹਾਂ ਦਾ ਆਦਰਸ਼ ਸ਼ੁਭ ਆਚਰਨ ਵਾਲਾ ਬੜਾ ਹੀ ਉੱਚਾ ਹੈ । ਇਸਤ੍ਰੀ ਪੁਰਖ ਵਿੱਚ ਪਵਿੱਤ੍ਰਤਾ ਦਾ ਉੱਚੇ ਤੋਂ ਉੱਚਾ ਨਿਵਾਸ ਲੋਚਦੇ ਹਨ । ਪਰ ਹਠਾਗ੍ਰਹ ਵਾਲਾ ਨਿਰਾ 'ਜਤੀ' ਦਸ਼ਾ ਦਾ ਉਨ੍ਹਾਂ ਉਪਦੇਸ਼ ਨਹੀਂ ਦਿੱਤਾ ਫ਼ਰਮਾਉਂਦੇ ਹਨ । 'ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ' । [ਆਸਾ ਮ:੧]

ਇਸ ਤੋਂ ਸਪਸ਼ਟ ਹੈ ਕਿ 'ਨਾਮ ਦੀ ਕਮਾਈ' ਪ੍ਰਾਪਤ ਕਰਨੀ ਇਹ ਆਪ ਦਾ ਉਪਦੇਸ਼ ਹੈ, ਨਾਮ ਸਿਮਰਣ ਵਾਲੇ ਦਾ ਜਤ ਸੁਤੇ ਸਿੱਧ ਸਿਰੇ ਚੜ੍ਹਦਾ ਹੈ । ਨਿਰਾ 'ਜਤੀ' ਹੋ ਜਾਣਾ ਉਨ੍ਹਾਂ ਦਾ ਆਦਰਸ਼ ਨਹੀਂ । ਪਰ ਇਸ ਦੇ ਇਹ ਅਰਥ ਭੀ ਨਹੀਂ ਕਿ ਓਹ ਇਸਤ੍ਰੀ ਪੁਰਖ ਦੀ ਉੱਚੀ ਤੋਂ ਉੱਚੀ ਪਵਿੱਤ੍ਰਤਾ ਨਹੀਂ ਚਾਹੁੰਦੇ । ਓਹ ਸਿੱਖਾਂ ਨੂੰ ਨਾਮ ਦੇ ਪਜਾਰੇ, ਸੱਚੇ ਉੱਚੇ ਸੁਤੇ ਸਿੱਧ ਜਤੀ ਵੇਖਦੇ ਹਨ । ਯਥਾ:-'ਜਤੁ ਪਾਹਾਰਾ ਧੀਰਜੁ ਸੁਨਿਆਰੁ' ॥ ਦੂਸਰਾ ਜਤੀ ਗੁਰੂ ਘਰ ਵਿਚ 'ਗ੍ਰਹਸਤ ਜਤੀ' ਹੈ । ਯਥਾ:-'ਏਕਾ ਨਾਰੀ ਜਤੀ ਹੋਇ ਪਰ ਨਾਰੀ ਧੀ ਭੈਣ ਵਖਾਣੈ' (ਭਾ: ਗੁ: ਵਾਰ ੬ ਪੌ: ੮)। ਪੁਨਾ:-ਸਤਿਗੁਰੂ ਜੀ ਗ੍ਰਿਸਹਤੀ ਦਾ ਆਦਰਸ਼ ਦੱਸਦੇ ਹਨ 'ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ' ॥ [ਆਸਾ ਮ: ੧

[ਬਾਕੀ ਟੁਕ ਦੇਖੋ ਅਗਲੇ ਪੰਨੇ ਤੇ ਹੋਰਾ]

ਭਾਂਹੀ ਸਮੈ ਨੈਨ ਦਰ ਜਾਈ। ਤਿਯ[1] ਰਸ ਸੁਨਹਿ ਜਥਹਿ ਦੇ ਕਾਨਾ। ਜਾਇ ਸ਼੍ਰਵਨ[2] ਦਰ[3] ਬਿੰਦ[4] ਲੁਭਾਨਾ[5] ॥ ੫੨ ॥ ਮੁਖ ਤੇ ਤਰੁਨੀ[6] ਰਸ ਕੀ ਬਾਤਾ। ਹਿਤ ਸੋਂ ਲਾਇ ਕਰਤਿ ਯੌਂ ਜਾਤਾ॥ਕਰਹਿ ਸਪਰਸ਼[7] ਅੰਗਨਾ ਅੰਗਾ[8]। ਤਿਹ ਬਿਧਿ ਜਾਵਹਿ ਬਿੰਦ ਨਿਸੰਗਾ ॥ ੫੩ ॥ ਦੋਹਰਾ ॥ ਅਸ਼ਟ ਬਿਧਿਨ[9] ਕੋ ਭੋਗ ਹੈ ਤਿਨ ਤੇ ਜੋ ਵਿਪਰੀਤਿ[10]। ਪੂਰਨ ਜਤੀ ਸੁ ਜਾਨਿਯੇ ਲੀਨ ਕਾਮ ਤਿਹ ਜੀਤ॥੫੪॥ ਚੌਪਈ॥ਖਸ਼ਟ[11] ਜਤੀ ਹੈਂ ਔਰ ਨ ਕੋਈ'। ਸੁਨਿ ਕਰਿ ਨਿਰਸੰਸੈਤਾ[12] ਹੋਈ। ਪੁਨ ਮਰਦਾਨਾ ਬਚਨ ਅਲਾਵੈ।'ਅੱਗ੍ਯਾ ਚਲਿਯੇ ਜੋ ਤੁਧ ਭਾਵੈ ॥ ੫੫ ॥ ਇਨ ਤੇ ਊਚੋ ਥਾਨ ਬਿਸ਼ੇਖਾ। ਤਿਨ ਕੋ ਚਾਹਤਿ ਹੌਂ ਮੈਂ ਦੇਖਾ'। ਸ਼੍ਰੀ ਗੁਰੁ ਕਹੈਂ'ਬਿਲੰਬ[13] ਨ ਕੋਈ। ਚਲਿ ਦੇਖਹੁ ਦੇਖਨ ਹਿਤ ਜੋਈ' ॥੫੬॥ ਅਸ ਕਹਿ ਕਰਿ ਸ਼੍ਰੀ ਗੁਰੁ ਸੁਖਕਾਰੀ। ਗਮਨ ਹੇਤ ਪੁਨ ਕੀਨੀ ਤਯਾਰੀ। ਪਿਖਿ ਕਰਿ ਗੋਪੀਚੰਦ ਬਖਾਨਾ।'ਮੰਗਲਨਾਥ! ਸੁਨਹੁ ਦੇ ਕਾਨਾ ॥੫੭॥ ਨਾਨਕ ਤਪਾ ਚਲਿਨ ਭੇ ਤਯਾਰੂ। ਚਲਹੁ ਆਪ ਕੀਜੈ ਸਤਿਕਾਰੂ। ਜੋ ਤੁਮ ਕਹੇ ਰਹੈਂ ਇਹ ਥਾਈਂ। ਯਾਂਤੇ ਨੀਕੀ ਅਪਰ ਨ ਕਾਈ ॥੫੮॥ ਜਿਨ ਕੇ ਬਚਨ ਗਯਾਨ ਮਹਿੰ ਭੀਨੇ। ਹੁਇ ਸਨਾਥ[14] ਤਿਹ ਸੰਗਤਿ ਕੀਨੇ'। ਕਹਤਿ[15] ਪਰਸਪਰ ਬਚਨ ਬਿਲਾਸੂ। ਚਲਿ ਆਏ ਸ਼੍ਰੀ ਗੁਰੁ ਕੇ ਪਾਸੂ ॥੫੯॥ ਘੁੱਘੂਨਾਥ ਸੁ ਮੰਗਲਨਾਥਾ। ਪ੍ਰਾਨਨਾਥ ਆਵਾ ਹਿਤ ਸਾਥਾ। ਭਰਥਰਿ ਗੋਪੀਚੰਦ ਸੁਜਾਨਾ। ਬੈਠਿ ਸਮੀਪਹਿ ਪ੍ਰੇਮ ਮਹਾਨ॥੬੦॥ ਹਾਥ ਬੰਦਿ ਕੈ ਬਚਨ ਅਲਾਏ। 'ਰਹੋ ਇਹਾਂ,ਕਿਉਂ ਤਪਾ !

---

[1]ਇਸਤ੍ਰੀ । [2]ਕੰਨਾਂ । [3]ਦੁਆਰੇ । [4]ਵੀਰਯ । [5]ਲੁਭਾਇਮਾਨ ਹੋ ਜਾਣ ਤੇ । [6]ਇਸਤ੍ਰੀ । [7]ਛੁਹਣਾ । [8]ਇਸਤ੍ਰੀ ਦੇ ਅੰਗਾਂ ਨਾਲ । [9]ਅਠ ਤਰ੍ਹਾਂ । [10]ਉਲਟਾ । [11]ਛੇ । [12]ਤਸੱਲੀ । [13]ਦੇਰੀ । [14]ਨਿਹਾਲ । [15]ਕਹਿੰਦੇ ਹੋਏ ।

[illegible](ਪਿਛਲੇ ਪੰਨੇ ਦੀ ਬਾਕੀ ਟੂਕ)

ਹਾਂ ਜੇ ਕੋਈ ਸਹਿਜ ਸੁਭਾ ਜਤੀ ਰਹਿਕੇ ਨਾਮ ਜਪੇ ਤਾਂ ਇਹ ਭੀ ਸਖਤੀ ਨਹੀਂ ਕਿ ਓਹ ਜ਼ਰੂਰ ਹੀ ਵਿਆਹ ਕਰੇ। ਜਤੀ ਭੀ ਉਹੀ ਪਰਵਾਨ ਹੈ ਜੋ ਨਾਮ ਦਾ ਪ੍ਰੇਮੀ ਹੈ। ਵਿਵਾਹ ਨਾ ਕਰਕੇ ਜਤੀ ਰਹਿਣਾ ਜਿਸ ਨੇ ਹੋਰਨਾਂ ਚੰਗਿਆਈਆਂ ਵਾਂਗੂੰ ਇਕ ਸਹਜ ਸੁਭਾ ਨਾਲ ਸ਼ੁਭ ਗੁਣ ਧਾਰਨ ਕਰ ਰਖਿਆ ਹੈ, ਅਪਣੀ ਕਲਿਆਨ ਦੀ ਟੇਕ ਉਸ ਨੇ 'ਨਾਮ' ਪਰ ਧਾਰ ਰਖੀ ਹੈ। ਐਸੇ ਸਿੱਖ ਜਤੀ ਡੇਰਿਆਂ ਵਿਚ ਰਹਿਕੇ ਸਾਧੂ ਹੋਕੇ ਪ੍ਰਚਾਰ ਕਰਦੇ ਰਹੇ ਹਨ, ਉਨ੍ਹਾਂ ਦੀ ਅਣਹੋਂਦ ਨੇ ਹੀ ਡੇਰੇ ਵੈਰਾਨ ਕਰਨੇ ਅਰੰਭ ਕਰ ਦਿੱਤੇ ਹਨ।

ਸਿਧਾਏ? ਸਿੱਧ ਮੰਡਲੀ ਕਰਹੁ ਸਨਾਥਾ। ਬੈਸੋ ਕਰਹੁ ਨਿਰੰਜਨ ਗਾਥਾ॥ ੬੧॥ ਦੋਹਰਾ॥ ਨਹਿੰ ਤੁਮ ਕੋ ਜੰਜਾਰ ਕਛੁ,ਰਹਨੋ ਨ ਕੋਊ ਕਾਜ।ਦਰਸ਼ਨ ਦੀਜੈ ਲੀਜਿਯੇ ਰਹਉ ਸੁਮੇਰੁ ਬਿਰਾਜ' ॥ ੬੨ ॥ ਚੌਪਈ॥ ਸ਼੍ਰੀ ਨਾਨਕ ਸੁਨਿ ਬੈਨ ਉਚਾਰਾ'ਔਰ ਨਹੀਂ ਕੋਹਮੈਂ ਜੰਜਾਰਾ।ਦਰਸ਼ਨ ਸੰਤਨ ਕੋ ਹਿਤ ਮੇਰੇ। ਜਿਨ ਸੰਗਤਿ ਮਹਿੰ ਸਭਿ ਸੁਖ ਹੇਰੇ ॥੬੩ ॥ ਆਸਨ ਬੈਸਨ[1] ਹਮ ਤੇ ਛੂਟਾ। ਸਤਿਗੁਰੁ ਪਰਸਤਿ ਬੰਧਨ ਤੂਟਾ। ਨਿਰੰਕਾਰ ਪਰ ਡੀਠ ਹਮਾਰੀ। ਛੂਟ ਗਈ ਸਭਿ ਅਪਨੀ ਧਾਰੀ[2] ॥ ੬੪ ॥ ਨਹੀਂ ਦ੍ਰਿਸ਼ਟਿ ਜਾਵਹਿ ਕਿਠ ਆਨਾ। ਅਟਕੀ[3] ਸ਼੍ਰੀ ਕਰਤਾਰ ਸਥਾਨਾ। ਤਿਹ ਪਗ ਲਗਨੋ ਪ੍ਰੇਮ ਮਨ ਮੇਰੇ। ਸ਼ਾਂਤਿ ਨ ਆਵਤਿ ਤਿਨ ਬਿਨ ਹੇਰੇ'॥੬੫॥ਦੋਹਰਾ॥ ਬੋਲਯੋ ਮੰਗਲ-ਨਾਥ ਤਬ 'ਰਾਵਰ ਹੀ ਕਰਤਾਰ। ਤੁਮਰੋ ਦਰਸ ਦੁਲੰਭ ਹੈ ਹਮ ਯੌਂ ਕਰਤਿ ਉਚਾਰ ॥੬੬॥ ਚੌਪਈ॥ ਤੁਮ ਸਮੀਪ ਜੋ ਬੀਤਹਿ ਕਾਲਾ। ਸੋ ਹਮ ਜਾਨਹਿੰ ਸਫਲ ਬਿਸਾਲਾ। ਕਰੁਨਾ ਕਰਿ ਕੁਛ ਕਾਲ ਰਹੀਜੈ। ਪੁਨ ਜਾਵਨ ਕੀ ਇੱਛਾ ਕੀਜੈ' ॥੬੭॥ ਸੁਨਿ ਸ਼੍ਰੀ ਨਾਨਕ ਬਚਨ ਉਚਾਰੇ।'ਤੁਮ ਸਭਿ ਮੇਰੇ ਪ੍ਰਾਨਨ ਪਯਾਰੇ[4]।ਹੋਇ ਮੇਲ ਪੁਨ ਕੇਤਿਕ ਕਾਲਾ। ਅਬ ਜਾਵਨ ਕੋ ਕਾਜ ਬਿਸਾਲਾ॥ ੬੮ ॥ ਕਰਹੁ ਦਯਾ ਆਇਸ ਅਬ ਦੀਜੈ। ਹੌਂ ਗਮਨੌਂ ਨਿਜ ਖੁਸ਼ੀ ਸੁ ਕੀਜੈ' । ਮੰਗਲ ਆਦਿ ਸਰਬ ਸਿਧ ਭਾਖੈਂ।'ਦੇਖਹੁ ਤਪਾ ! ਜਹਾਂ ਤੁਮ ਕਾਂਖੈਂ[5] ॥ ੬੯ ॥ ਦੋਹਰਾ ॥ ਖੁਸ਼ੀ ਨਿਰੰਜਨ[6] ਕੀ ਸਦਾ ਖੇਲਹੁ ਜਿਤ ਹੁਇ ਚਾਹਿ। ਸਭਿ ਤੁਮਰੇ ਅਸਥਾਨ ਹੈਂ ਦੂਸਰ ਦੀਸਤਿ ਨਾਂਹਿ' ॥ ੭੦ ॥ਚੌਪਈ ॥ ਠਾਂਢੇ ਹ੍ਵੈ ਕਰਿ ਪੰਕਜ ਬਦਨਾ। ਬਿਦਾ ਹੋਨਿ ਲਾਗੇ ਸੁਖ ਸਦਨਾ। ਮਿਲਿ ਸਭਿ ਸੋਂ 'ਆਦੇਸ਼' ਅਲਾਈ। ਕਰਹਿੰ ਪ੍ਰੇਮ ਹਿਰਦੈ ਜਗਰਾਈ ॥੭੧॥ ਮੰਗਲ,ਪ੍ਰਾਨਨਾਥ, ਲੁਹਿਰੀਪਾ ਚਲਿ ਕਰਿ ਆਏ ਸਰਬ* ਸਮੀਪਾ ਗੋਪੀਚੰਦ ਆਦਿ ਹੈਂ ਜੇਤੇ।ਮਿਲਿਕਰਿ ਹਰਖੇ ਜੇ ਗੁਰੁ ਬੇਤੇ[7]॥੭੨॥ ਦੇਖਹਿੰ ਚੰਦ੍ਰਬਦਨ ਕੀ ਓਰਾ। ਸਭਿ ਨੈ ਲੋਚਨ ਕੀਨ ਚਕੋਰਾ। ਬੰਦਨ ਕਰਹਿੰ ਚਰਨ ਅਰਬਿੰਦਾ। ਮਨ ਅਪਨੇ ਜਿਨ ਕੀਨ ਮਲਿੰਦਾ[8] ॥ ੭੩ ॥ ਸਾਦਰ ਕੇ[9] ਬਚ ਸੁਨੇ ਸੁਨਾਏ । ਅੱਗੂਜ[10] ਸੰਗ[11] ਚਲੇ ਪਹੁੰਚਾਏ ।

[1]ਟਿਕ ਕੇ ਬੈਠਣਾ। [2]ਹਉਮੈ। [3]ਲੱਗੀ ਹੈ। [4]ਪ੍ਰਾਣਾਂ ਦੇ ਪਯਾਰੇ। [5]ਇੱਛਾ ਹੈ। [6]ਪ੍ਰਮਾਤਮਾ [7]ਗੁਰੂ ਜੀ ਨੂੰ ਪਛਾਣਨ ਵਾਲੇ। [8]ਭੌਰੇ। [9]ਆਦਰ ਵਾਲੇ। [10]ਅੱਗੇ। [11]ਨਾਲ।

*ਪਾ:-ਤਬਹਿ।

ਕਰਤਿ ਪ੍ਰੇਮ ਸਭਿ ਸਿੱਧ ਹਟਾਏ। ਆਰੋ ਪੁਨ ਸ਼੍ਰੀ ਗੁਰੂ ਸਿਧਾਏ* ॥੭੪॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸਿੱਧਨ ਤੇ ਬਿਦਾ ਹੋਨ' ਪ੍ਰਸੰਗ ਬਰਨਨੰ ਨਾਮ ਚੌਹਠਮੋ ਅਧਜਾਯ ॥ ੬੪ ॥

---

*ਸੁਮੇਰ ਹਿੰਦੂ ਪੌਰਾਣਕ ਅਖਜਾਯਕਾਂ ਦਾ ਇਕ ਪਰਬਤ ਹੈ, ਜੋ ਖਜਾਲੀ ਜਾਪਦਾ ਹੈ। ਇਹ ਓਥੇ ਜੰਬੂ ਦੀਪ ਦਾ ਕੇਂਦਰ ਮੰਨਿਆ ਹੈ। ਗ੍ਰਹ ਇਸਦੇ ਦੁਆਲੇ ਘੁੰਮਦੇ ਮੰਨੇ ਹਨ। ਉਚਾਈ ਇਸ ਦੀ ੮੪੦੦੦ ਯੋਜਨ ਹੈ, ਜਿਸ ਵਿਚੋਂ ੧੬੦੦੦ ਯੋਜਨ ਜ਼ਿਮੀਂ ਦੇ ਅੰਦਰ ਹੈ। ਇਸਦੀ ਸ਼ਕਲ ਮੁਰੱਬਾ, ਅੰਡਾਕਾਰ, ਤੇ ਗਾਜਰ ਵਰਗੀ ਮੰਨੀ ਹੈ। ਇਸਦੇ ਚਾਰ ਮੂੰਹ ਹਨ: ਪੂਰਬ ਦਾ ਚਿੱਟਾ, ਦੱਖਣ ਦਾ ਪੀਲਾ, ਉੱਤਰ ਦਾ ਲਾਲ, ਪੱਛਮ ਦਾ ਕਾਲਾ। ਅਕਾਸ਼ੋਂ ਇਕ ਗੰਗਾ ਇਸ ਪਰ ਉਤਰਦੀ ਹੈ ਜੋ ਚਾਰ ਧਾਰਾ ਹੋਕੇ ਚਾਰ ਪਾਸੇ ਜਗਤ ਵਿਚ ਵਗਦੀ ਹੈ। ਚਾਰ ਦਿਸ਼ਾ ਦੇ ਦਿਗਪਾਲ ਚਹੁੰ ਪਾਸਿਆਂ ਤੇ ਰਹਿਦੇ ਹਨ, ਪਰਬਤ ਇਹ ਸੋਨੇ ਤੇ ਰਤਨਾਂ ਦਾ ਹੈ। ਚੋਟੀ ਤੇ ਬ੍ਰਹਮਾ ਰਹਿੰਦਾ ਹੈ, ਜਿਥੇ ਪ੍ਰਿਥਵੀ ਦੇ ਤਪੱਸ੍ਵੀ ਲੋਕ ਤੇ ਅਕਾਸ਼ਾਂ ਦੇ ਗੰਧਰਵ ਤੇ ਸੁਰਗਾਂ ਦੇ ਦੇਵਤੇ ਆ ਕੱਠੇ ਹੁੰਦੇ ਹਨ।

ਜੇ ਹਿੰਦੂਆਂ ਦੀ ਨਵੀਨ ਖੋਜ ਨੂੰ—ਕਿ ਆਰਯ ਵਡਕੇ ਪਹਿਲਾਂ ਉੱਤਰੀ ਧ੍ਰੁਵ ਦੇ ਨੇੜੇ ਰਹਿੰਦੇ ਸਨ ਠੀਕ ਮੰਨ ਲਈਏ ਤਾਂ ਜਾਪਦਾ ਹੈ ਕਿ ਸ਼ਾਯਦ ਉੱਤਰੀ ਧ੍ਰੁਵ ਨੂੰ ਸੁਮੇਰੁ ਕਹਿੰਦੇ ਹੋਣ, ਕਿਉਂਕਿ ਭੂਗੋਲ ਵਿਦ੍ਯਾ ਵਾਲੇ ਉੱਤਰੀ ਧ੍ਰੁਵ ਨੂੰ ਸੁਮੇਰੁ ਤੇ ਦੱਖਣੀ ਨੂੰ ਕੁਮੇਰੁ ਹੁਣ ਤਕ ਕਹਿੰਦੇ ਹਨ। ਉੱਤਰੀ ਧ੍ਰੁਵ ਤੇ ਅੱਪੜਨਾ ਲਗ ਪਗ ਅਸੰਭਵ ਹੁੰਦਾ ਸੀ, ਉਸ ਬਾਬਤ ਪੌਰਾਣਕਾਂ ਨੇ ਰਚਨਾ ਸੁਹਣੀ ਰਚ ਲਈ ਜਾਪਦੀ ਹੈ, ਮਰਕਜ਼ ਇਕ ਤਰ੍ਹਾਂ ਉਹ ਹੈ ਹੀ ਤੇ ਜੰਬੂ ਦ੍ਵੀਪ ਤੋਂ ਮੁਰਾਦ ਕੀ ਜਾਣੀਏ ਉੱਤਰੀ ਸੀਤਕਟਬੰਧ ਤੋਂ ਹੋਵੇ, ਜਿਥੋਂ ਦੇ ਓਹ ਪਹਿਲਾਂ ਵਸਨੀਕ ਸਨ। ਜਦ ਏਹ ਲੋਕ ਉਨ੍ਹਾਂ ਬਰਫਾਨੀ ਧਰਤੀਆਂ ਤੋਂ ਹੇਠਾਂ ਉਤਰੇ ਤਦ ਕੀਹ ਜਾਣੀਏ ਯੂਰਾਲ ਪਹਾੜ ਨੂੰ ਸੁਮੇਰੁ ਕਹਿਣ ਲੱਗ ਪਏ ਹੋਣ, ਸੋਨਾਂ ਉਸ ਵਿਚੋਂ ਬੀ ਨਿਕਲਦਾ ਹੈ। ਜਦੋਂ ਏਹ ਵਡਕੇ ਹਿੰਦ ਵਿਚ ਆ ਰਹੇ ਤੇ ਵਧੇ ਫੈਲੇ ਤਦੋਂ ਜਾਪਦਾ ਹੈ ਕਿ ਹਿਮਾਲੇ ਦੀ ਕੈਲਾਸ਼, ਗੁਰਲਾ ਮਾਨਧਾਤਾ ਤੇ ਇਨ੍ਹਾਂ ਪਰਬਤਾਂ ਦੇ ਲਾਗ ਦੀ ਉੱਚ ਧਰਤੀ ਸੁਮੇਰੁ ਬਣ ਗਈ। ਸੋਨਾਂ ਇਸ ਧਰਤੀ ਦੇ ਲਾਗੋਂ ਬੀ ਨਿਕਲਦਾ ਹੈ। ਸਤਲੁਜ, ਸਿੰਧ, ਬ੍ਰਹਮ ਪੁੱਤ੍ਰ ਆਦਿ ਦਰਯਾ ਦੂਰ ਨੇੜੇ ਏਸੇ ਇਲਾਕੇ ਵਿਚੋਂ ਨਿਕਲਦੇ ਹਨ। ਪਾਂਡਵ ਆਦਿ ਏਸੇ ਪਾਸੇ ਗਏ ਸਨ ਜਿਸ ਨੂੰ ਸੁਮੇਰੁ ਕਿਹਾ ਹੈ।

ਜਿਸ ਇਲਾਕੇ ਦਾ ਨਾਮ ਸੁਮੇਰੁ ਕਰਕੇ ਏਥੇ ਆ ਰਿਹਾ ਹੈ, ਉਹ ਨਿਰਸੰਦੇਹ ਏਸੇ ਇਲਾਕੇ ਦਾ ਨਾਮ ਹੈ ਜੋ ਕੈਲਾਸ਼ ਦੇ ਪਾਸ ਹੈ, ਮਾਨ ਸਰੋਵਰ ਦੀ ਝੀਲ ਜਿੱਥੇ ਹੈ। ਕਿਉਂਕਿ ਕਵਿ ਜੀ ਅਧਜਾਯ ੬੦ ਅੰਕ ੧੩ ਵਿਚ ਪੜ੍ਹਾ ਦੇਂਦੇ ਹਨ ਕਿ ਹਿਮਾਲੇ ਦਾ ਇਹ ਘਰ ਹੈ, ਬਰਫ ਪੈਕੇ ਜੰਮ ਰਹੀ ਹੈ। ਫਿਰ ਭਾਈ ਬਾਲੇ ਵਾਲੀ ਸਾਖੀ ਜੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਦਾ ਮੂਲ ਹੈ ਦੇ ਸਫੇ ੨੭੩ ਤੇ ਕੈਲਾਸ਼ ਨਾਮ ਬੀ ਦਿੱਤਾ ਹੈ ਕਿ ਸੁਮੇਰੁ ਤੋਂ ਉੱਚੇ ਜਾਕੇ ਕੈਲਾਸ਼ ਪਰਬਤ ਆਯਾ। ਹਿਮਾਲੇ ਤੋਂ ਲੰਘਣਾ ਕੈਲਾਸ਼ ਦਾ ਪਤਾ ਦੇਣਾ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠਾਂ]

੬੫. [ਗੁਰ ਚਰਣ ਮੰਗਲ। ਕਾਕ ਭਸ਼ੁੰਡ; ਦੱਤਾ ਤ੍ਰੈਯ।]

ਦੋਹਰਾ ॥ ਰਿਦੈ ਪਦਾਰਥ ਚਾਹਿੰ ਜੋ ਸਤਿਗੁਰੁ ਚਰਨ ਸਰੇਉ।
ਜੀਵਤਿ ਪਾਵਹੁ ਸਰਬ ਸੁਖ ਅੰਤ ਮੁਕਤਿ ਕੋ ਲੇਉ ॥੧॥

[ਪਿਛਲੇ ਪੰਨੇ ਦੀ ਬਾਕੀ ਟੂਕ]

ਤੇ ਫੇਰ ਜ਼ਿਕਰ ਤਾਲ ਦਾ ਆਉਣਾ ਕਿ ਗੋਰਖ ਨੇ ਗੁਰੂ ਜੀ ਨੂੰ ਤਾਲ ਤੋਂ ਪਾਣੀ ਭਰਕੇ ਲੈ ਆਉਣ ਲਈ ਕਿਹਾ-ਦੱਸਦਾ ਹੈ ਕਿ ਇਹ ਤਾਲ ਮਾਨ ਸਰੋਵਰ ਹੀ ਹੈ।

ਜੇ ਪੁਰਾਤਨ ਜਨਮ ਸਾਖੀ ਵਲ ਆਓ ਤਾਂ ਬੀ ਇਹੋ ਥਾਂ ਸਹੀ ਹੁੰਦੀ ਹੈ। ਕਸ਼ਮੀਰ ਦੀ ਯਾਤ੍ਰਾ ਮਗਰੋਂ ਲਿਖਿਆ ਹੈ ਕਿ ਸਵਾ ਲਾਖ ਪਰਬਤ ਲੰਘਿਆ ਅਗੇ ਸੁਮੇਰੁ ਜਾਇ ਚੜਿਆ ਜਹਾਂ ਮਹਾਂਦੇਵ ਕਾ ਅਸਥਾਨ ਥਾ। ਕਸ਼ਮੀਰ ਤੋਂ ਲੱਦਾਖ ਜਾਕੇ ਅੱਗੇ ਮਾਨ ਸਰੋਵਰ ਨੂੰ ਜਾ ਸਕੀਦਾ ਹੈ, ਪਰ ਕਸ਼ਮੀਰ ਤੋਂ ਸ਼ਿਮਲੇ ਆਦਿ ਪਹਾੜਾਂ ਥਾਂਈਂ ਬੀ ਮਾਨ ਸਰੋਵਰ ਨੂੰ ਜਾ ਸਕੀਦਾ ਹੈ। ਕਸ਼ਮੀਰ ਤੋਂ ਕੈਲਾਸ਼ ਤਕ ਅਨੇਕ ਪਰਬਤ ਲੰਘਣੇ ਪੈਂਦੇ ਹਨ, ਤੇ ਕੈਲਾਸ਼ ਮਹਾਂ ਦੇਵ (ਸ਼ਿਵਜੀ) ਦਾ ਪਹਾੜ ਮੰਨੀ ਪ੍ਰਮੰਨੀ ਗਲ ਹੈ, ਫਿਰ ਇਹ ਬੀ ਲਿਖਿਆ ਹੈ ਕਿ ਸਿੱਧਾਂ ਪਾਣੀ ਭਰ ਲਿਆਉਣ ਵਾਸਤੇ ਡਿੱਬੀ ਦਿੱਤੀ।

ਇਸਤੋਂ ਬੀ ਪੁਰਾਣੀ ਲਿਖਤ ਭਾਈ ਗੁਰਦਾਸ ਜੀ ਦੀ ਹੈ। ਓਹ ਬੀ ਸੁਮੇਰੁ ਜਾ ਚੜਿਆ ਲਿਖਦੇ ਹਨ, ਤੇ ਪਾਣੀ ਭਰ ਲਿਆਉਣ ਦੀ ਗੱਲ ਦੱਸਦੇ ਹਨ, ਪਰ ਹੋਰ ਕੋਈ ਪਤਾ ਨਹੀਂ ਮਿਲਦਾ। ਪਰ 'ਸਬਦ ਜਿਤੀ ਸਿਧ ਮੰਡਲੀ ਕੀਤੋਸੁ ਅਪਣਾ ਪੰਥ ਨਿਰਾਲਾ' ਵਿਚ ਇਸ ਦਿਗ ਬਿਜੈ ਦਾ ਪਤਾ ਜ਼ਰੂਰ ਦੇਂਦੇ ਹਨ।

ਤਵਾਰੀਖ ਖਾਲਸਾ ਵਿਚ ਲਿਖਿਆ ਹੈ ਕਿ ਬਦਰੀਨਾਥ ਤੋਂ ਅੱਠ ਦਸ ਕੋਹ ਚੜ੍ਹਦੀ ਵਲ ੧੭ ਹਜ਼ਾਰ ਛੇ ਸੌ ਬਹੱਤ੍ਰ ਫੁਟ ਦੀ ਉਚਾਈ ਵਾਲਾ ਹੇਮਕੁੰਟ ਪਰਬਤ ਲੰਘ ਕੇ ਅਨੇਕ ਸਾਧੂ ਰਿਖੀਆਂ ਨਾਲ ਚਰਚਾ ਕਰਦੇ ਹਿਮਾਲਯ ਜਾ ਚੜ੍ਹੇ, ਅੱਗੇ ਸ਼ਿਰਧਾਰ ਪਰਬਤ ਜਾ ਚੜ੍ਹੇ, ਫੇਰ ਗੋਰਖ ਆਦਿ ਮਿਲੇ। ਅਲਮੋਰੇ ਤੋਂ ਬੀ ਗੜ੍ਹਤੋਕ ਤੇ ਅੱਗੋਂ ਮਾਨ ਸਰੋਵਰ ਨੂੰ ਰਸਤਾ ਹੈ। ਸਭ ਤੋਂ ਅਖੀਰਲੀ ਸ਼ੈ ਮੈਕਾਲਫ ਦਾ ਲੇਖ ਹੈ। ਉਹ ਲਿਖਦਾ ਹੈ ਕਿ ਗੁਰੂ ਜੀ ਸਿਰੀ ਨਗਰ ਤੋਂ ਟੁਰਕੇ ਉੱਚੇ ਉੱਚੇ ਪਹਾੜ ਲੰਘਕੇ ਸੁਮੇਰੁ ਤੇ ਅੱਪੜੇ ਤੇ ਸਿੱਧਾਂ ਨਾਲ ਚਰਚਾ ਹੋਈ।

ਸੋ ਪਤਾ ਇਹ ਲਗਾ ਕਿ ਇਸੇ ਮਾਨ ਸਰੋਵਰ ਵਾਲੇ ਸੁਮੇਰੁ ਤੇ ਗੁਰੂ ਜੀ ਗਏ ਹਨ, ਪਰੰਤੂ ਭਾਈ ਸੰਤੋਖ ਸਿੰਘ ਜੀ ਵਿਚ ਵਿਚ ਠਹੋਲੇ ਓਸ ਸੁਮੇਰੁ ਦੇ ਦੇ ਜਾਂਦੇ ਹਨ ਜੋ ਸ਼ਾਸਤ੍ਰਾਂ ਵਿੱਚ ਕਲਪਤ ਕੀਤਾ ਹੋਯਾ ਹੈ, ਮਿਣਤੀਆਂ ਬੀ ਉਸੇ ਪ੍ਰਕਾਰ ਦੀਆਂ ਕਹਿ ਜਾਂਦੇ ਹਨ, ਕਈ ਇਕ ਪੁਰਾਣੇ ਤਪੱਸ੍ਵੀਆਂ ਦੇ ਟਿਕਾਣੇ ਬੀ ਦੱਸਦੇ ਹਨ, ਚੰਦ ਸੂਰਜ ਤੋਂ ਉੱਚਾ ਬੀ ਉਸ ਨੂੰ ਕਹਿ ਜਾਂਦੇ ਹਨ। ਜੋ ਅਸਲੀ ਸਾਖੀ ਸੀ ਉਸ ਵਿਚ ਪਤਾ ਨਹੀਂ ਕਿਵੇਂ ਸੀ, ਪਰ ਹਿੰਦਾਲੀਆਂ ਦੀ ਵਿਗਾੜ ਦੇ ਕੀਤੀ ਸਾਖੀ ਵਿਚ ਬੀ ਸ਼ਾਸਤ੍ਰੀ ਸੁਮੇਰੁ ਦੇ ਕਈ ਲੱਛਣ ਕੀਤੇ ਹਨ, ਪਰ ਕੈਲਾਸ਼ ਦੇ ਕੋਲ ਉਸ ਨੂੰ ਦੱਸਕੇ

[ਬਾਕੀ ਟੂਕ ਏਥੇ ਅਗਲੇ ਪੰਨੇ ਦੇ ਹੇਠਾਂ]

ਅਰਥ—ਜੋ ਰਿਦੇ (ਵਿਚ) ਪਦਾਰਥ (ਬੀ) ਚਾਹੇਂ (ਤਾਂ) ਸਤਿਗੁਰੂ ਦੇ ਚਰਨ ਸ੍ਰੇਵਨ ਕਰ, (ਚਰਨ ਸੇਵਣ ਨਾਲ) ਜੀਉਂਦਿਆਂ ਸਾਰੇ ਸੁਖ ਪ੍ਰਾਪਤ ਹੋਣਗੇ (ਅਤੇ) ਅੰਤ ਨੂੰ ਮੁਕਤ ਨੂੰ ਲਹਿਰੇ।

[ਪਿਛਲ ਪੰਨੇ ਦੀ ਬਾਕੀ ਟੂਕ]

ਸਿੱਧ ਕਰ ਦਿੱਤਾ ਕਿ ਉਸ ਦੀ ਮੁਰਾਦ ਬੀ ਮਾਨਸਰੋਵਰ ਦੇ ਇਲਾਕੇ ਤੋਂ ਹੈ।

ਅਜ ਕਲ ਕਈ ਯਾਤਰੂ ਹਿਮਾਲਯ ਦੇ ਤਿੱਬਤ ਵਾਲੇ ਇਸ਼ ਸੁਮੇਰੁ ਹੋ ਆਏ ਹਨ, ਦੁਨਾਂਚਿ ਸਾਨੂੰ ਇਕ ਹੋ ਆਏ ਸਜਨ (ਡਾ: ਕਸ਼ਮੀਰਾ ਸਿੰਘ ਜੀ) ਨੇ ਦੱਸਿਆ ਹੈ ਕਿ ਮਾਨ ਸਰੋਵਰ ਦੇ ਚਾਰ ਪਾਸੇ ਚਾਰ ਗੁਫਾ ਦੇ ਮੰਦਰ ਹਨ, ਜਿਨ੍ਹਾਂ ਵਿਚ ਬੁਧ ਮਤ ਤੇ ਹੋਰ ਬਜ਼ੁਰਗਾਂ ਦੇ ਪੁਸਤਕ ਤੇ ਬੁੱਤ ਹਨ, ਇਨ੍ਹਾਂ ਵਿਚ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਬੀ ਹੈ। ਏਥੇ ਕੋਈ ਖਾਸ ਮੇਲੇ ਨਹੀਂ ਲਗਦੇ, ਸਿਆਲੇ ਰਹਿ ਸਕਣਾ ਕਠਨ ਹੈ, ਗਰਮੀਆਂ ਦੇ ਚਾਰ ਮਹੀਨੇ ਯਾਤ੍ਰਾ ਖੁੱਲ੍ਹੀ ਰਹਿੰਦੀ ਹੈ, ਤਿੱਬਤੀ ਲੋਕ ਇਨ੍ਹਾਂ ਨੂੰ ਪਿਵੱਤ੍ਰ ਤੀਰਥ ਮੰਨਦੇ ਹਨ, ਹਿੰਦੂ ਸਾਧੂ ਬੀ ਕਈ ਜਾਂਦੇ ਹਨ। ਤਿਬਤੀਆਂ ਨੂੰ ਕੈਨਪਾਟੇ ਜੋਗੀਆਂ ਨਾਲ ਖਾਸ ਵੈਰ ਹੈ, ਇਹ ਗਲ ਸਾਡੇ ਸਜਣ ਨੂੰ ਓਥੇ ਕਿਸੇ ਨੇ ਖਾਸ ਦੱਸੀ ਸੀ। ਇਸ ਤੋਂ ਜਾਪਦਾ ਹੈ ਕਿ ਗੁਰੂ ਜੀ ਦੇ ਸਮੇਂ ਜੋਗੀ ਉਰਲੇ ਪਹਾੜਾਂ 'ਗੜ੍ਹਤੋਕ' ਆਦਿ ਇਲਾਕਿਆਂ ਵਿਚ ਮਾਨਤਾ ਰਖਦੇ ਹੋਣਗੇ ਅਤੇ ਰਹਿੰਦੇ ਹੋਣਗੇ ਅਰ ਗਰਮੀਆਂ ਵਿਚ ਮਾਨਸਰੋਵਰ ਜਾ ਮੱਲ ਬੈਠਦੇ ਹੋਣਗੇ ਯਾ ਮਾਨਸਰੋਵਰ ਦੇ ਗੁਫਾ ਮੰਦਿਰ ਇਨ੍ਹਾਂ ਨੇ ਸਿੱਧੀਆਂ ਕਰਾਮਾਤਾਂ ਤੇ ਡਰਾਵਿਆਂ ਦੇ ਜ਼ੋਰ ਨਾਲ ਬੋਧੀਆਂ ਤੋਂ ਖੱਸ ਲਏ ਹੋਣਗੇ। ਗੁਰੂ ਜੀ ਦੀ ਚਰਚਾ ਵੇਲੇ ਜ਼ਿਕਰ ਆਯਾ ਹੈ ਕਿ ਓਹ ਜੋਗੀ ਸ਼ਰਾਬ ਪੀਂਦੇ ਸਨ, ਜੋ ਪਹਿਲੋਂ ਭਾਵੇਂ ਸਰਦੀ ਦੀ ਬਹੁੱਲਤਾ ਕਰਕੇ ਸ਼ੁਰੂ ਹੋਈ ਹੋਵੇ, ਪਰ ਫੇਰ ਤਪੱਸ੍ਯਾ ਦੀ ਥਾਂ ਇਹ ਰਹਿ ਗਈ ਹੋਵੇ ਯਾ ਤਪੱਸ੍ਯਾ ਦੇ ਨਾਲ ਸ਼ਰਾਬ ਇਕ ਅੰਗ ਬਣ ਗਈ ਹੋਵੇ।

ਭਾਈ ਦਿਦਾਰ ਸਿੰਘ ਜੀ ਜੋ ਸ਼ਿਮਲੇ ਤੇ ਤਿੱਬਤ ਦੀ ਸਰਹੱਦ ਦੇ ਪਹਾੜਾਂ ਵਿਚ ਰਹਿ ਆਏ ਹਨ, ਦੱਸਦੇ ਹਨ ਕਿ ਸਰਹੱਦੀ ਤਿੱਬਤ ਤੇ ਗੜ੍ਹਤੋਕ ਦੇ ਇਲਾਕੇ ਵਿਚ ਪੂਰੇ ਪੂਰੇ ਨਿਸ਼ਾਨ ਗੁਰੂ ਨਾਨਕ ਦੇਵ ਜੀ ਦੇ ਓਧਰ ਜਾਣ, ਉਪਦੇਸ਼ ਕਰਨ, ਸੀਆਦਾਨ ਦੇਣ ਦੇ ਪੂਰਣ ਤਰ੍ਹਾਂ ਮੌਜੂਦ ਹਨ।

ਤਿੱਬਤ ਦੇ ਵਿਚ ਦੋ ਤਰ੍ਹਾਂ ਦੇ ਲੋਕ ਵੱਸਦੇ ਹਨ।

(੧) ਮਹਾਤਮਾ ਬੁਧ ਦੇ ਪੈਰੋਕਾਰ—ਇਨ੍ਹਾਂ ਦਾ ਜਾਪ ਇਹ ਹੈ।

ਓਂ ਮਨੀ ਪਦਮਿਹੁੰ

ਇਹ ਲੋਕ ਜਿਸ ਵੇਲੇ ਇਸ ਮੰਤਰ ਦਾ ਜਿੰਨੀ ਵਾਰ ਜਾਪ ਕਰਨਾ ਹੁੰਦਾ ਹੈ ਕਰ ਲੈਣ ਤਦ ਅੰਤਲੀ ਵਾਰ ਇਸ ਦੇ ਪਿਛੇ 'ਸ਼ੀ' ਵਧਾ ਦੇਂਦੇ ਹਨ। ਇਹਨਾਂ ਦੇ ਮੰਦਰਾਂ ਵਿਚ ਬੁਧ ਦੀ ਸਮਾਧੀ ਦੀ ਯੁਵਾ ਅਵਸਥਾ ਦੀਆਂ ਮੂਰਤੀਆਂ ਹੁੰਦੀਆਂ ਹਨ, ਇਹ ਸਿਰ ਨੂੰ ਮੁਨਾਈ ਰੱਖਦੇ ਹਨ।

[ਕਾਕੀ ਟੂਕ ਉਪ ਅਗਲੇ ਪੰਨੇ ਤੇ ਹੈ]

ਭਾਵ—ਚਰਣਾਂ ਦੀ ਅਰਾਧਨਾ ਜੇ ਪਦਾਰਥ ਲਈ ਕੀਤੀ ਤਾਂ ਓਹ ਸ਼ੈ ਤਾਂ ਲੱਭੇ ਹੀ ਗੀ ਜਿਸ ਪਰ ਮਨ ਦ੍ਰਿੜ ਤੇ ਏਕਾਗ੍ਰ ਕੀਤਾ ਹੈ, ਪਰ ਮੁਕਤੀ ਭੀ ਮਿਲੇਗੀ। ਇਹ ਗਲ ਕਵੀ ਜੀ ਨੇ ਦੱਸੀ ਹੈ ਪਰ ਕਾਰਣ ਨਹੀਂ ਦੱਸਿਆ, ਕਾਰਣ ਏਹ ਹੈ ਕਿ ਚਰਣਾ

[ਪਿਛਲੇ ਪੰਨੇ ਦੀ ਟੂਕ ਜੀ ਬਾਕੀ]

(੨) ਓਹ ਲੋਕ ਜੋਹੜੇ ਇਸ ਮੰਤਰ ਦਾ ਜਾਪ ਕਰਦੇ ਹਨ:—

'ਓ ਆਹੁੰ ਭੱਦਰਾ ਗੁਰੂ, ਪਦਮਾਂ ਸਿਧੀ ਹੁੰ'

'ਬਹੱਦਰਾ' ਯਾ 'ਭੱਦਰਾ ਗੁਰੂ' ਦੇ ਅਰਥ ਹਨ 'ਵਡਾ ਗੁਰੂ' 'ਸ੍ਰੇਸ਼ਟ ਗੁਰੂ', ਇਨ੍ਹਾਂ ਲੋਕਾਂ ਦੇ ਸਿਰ ਤੇ ਕੇਸ਼ ਹੁੰਦੇ ਹਨ, ਹੱਥ ਵਿਚ ਸਿਪ ਦਾ ਕੜਾ ਪਾਂਦੇ ਹਨ ਤੇ ਛੋਟੀ ਜਹੀ ਕ੍ਰਿਪਾਨ ਵੀ ਆਮ ਤੌਰ ਤੇ ਪਾਸ ਰਖਦੇ ਹਨ, ਜਿਸ ਨੂੰ ਕਿ ਇਹ ਕਾਰੁਦ੍ ਕਹਿੰਦੇ ਹਨ।

ਇਨ੍ਹਾਂ ਲੋਕਾਂ ਦੇ ਮੰਦਿਰਾਂ ਵਿਚ ਗੁਰੂ ਨਾਨਕ ਸਾਹਿਬ ਜੀ ਦੀ ਮੂਰਤੀ ਰੱਖੀ ਹੁੰਦੀ ਹੈ। ਲਿਪਾ ਕਾਨਮ ਪੂਹਾ ਆਦਿਕ ਅਸਥਾਨਾਂ ਦੀਆਂ ਸੜਕਾਂ ਤੇ ਥੋੜੀ ਥੋੜੀ ਵਾਟ ਪਰ ਸੜਕ ਦੇ ਦੋਨੋਂ ਪਾਸੀਂ ਗੜੁਤੋਕ ਤਕ ਦੇ ਦੋ ਥੰਮ ਖੜੇ ਕਰਕੇ ਸੜਕ ਨੂੰ ਛੱਤਿਆ ਹੋਇਆ ਹੈ ਤੇ ਇਸ ਛਤ ਵਿਚ ਗੁਰੂ ਨਾਨਕ ਸਾਹਿਬ ਜੀ ਦੀ ਤਸਵੀਰ ਬਣੀ ਹੋਈ ਹੈ। ਇਸ ਤਰ੍ਹਾਂ ਦੀਆਂ ਮੂਰਤਾਂ ਸ਼ਿਮਲੇ ਤੋਂ ਤਿੱਬਤ ਨੂੰ ਜਾਣ ਵਾਲੀ ਸੜਕ ਤੇ ਸ਼ਿਮਲੇ ਤੋਂ ਇਕ ਸੌ ਸਠਵੇਂ ਮੀਲ ਤੋਂ ਸ਼ੁਰੂ ਹੋ ਜਾਂਦੀਆਂ ਹਨ।

ਸ਼ਹਿਰ ਲਿਪਾ ਦਾ 'ਦੇਵੀ ਰਾਮ' ਨਾਮ ਦਾ ਲਾਮਾ ਆਪਣੇ ਸਮੇਂ ਵਿਚ ਬੜਾ ਵਿੱਦਵਾਨ ਤੇ ਤੇਜਸ੍ਵੀ ਹੋਇਆ ਹੈ। ਇਕ ਵੇਰ 'ਕਾਨਮ' ਦਾ 'ਤਵਾਰਕੀ' ਨਾਮੇ ਲਾਮਾ (ਤਿਬਤ ਵਿਚ ਲਾਮਾ ਧਾਰਮਕ ਆਗੂ ਨੂੰ ਕਹਿੰਦੇ ਹਨ) ਤੇ ਕੁਝ ਹੋਰ ਲਾਮੇ ਆਏ ਇਕੱਠੇ ਹੋਏ ਹੋਏ ਸਨ, ਇਹਨਾਂ ਤੇ ਪ੍ਰਸ਼ਨ ਕੀਤਾ ਗਿਆ ਕਿ 'ਭੱਦਰਾ ਗੁਰੂ' ਕੌਣ ਹੈ ਜਿਸ ਦੀ ਤੁਸੀਂ ਪੂਜਾ ਕਰਦੇ ਹੋ? ਓਹਨਾਂ ਸਾਰਿਆਂ ਨੇ ਦੇਵੀ ਰਾਮ ਵੱਲ ਵੇਖਿਆ ਤੇ ਉੱਤਰ ਦੇਣ ਲਈ ਕਿਹਾ। ਦੇਵੀ ਰਾਮ ਨੇ ਉੱਤਰ ਵਿੱਚ ਦੱਸਿਆ ਕਿ ਭੱਦਾ ਗੁਰੂ ਪੰਜਾਬ ਵਿਚ ਹੋਇਆ ਹੈ। ਦੇਵੀ ਰਾਮ ਤੋਂ ਪੁੱਛਿਆ ਗਿਆ ਕਿ ਓਹਦਾ ਨਾਮ ਕੀ ਹੈ? ਤਦ ਉਸ ਨੇ ਕਿਹਾ ਗੁਰੂ ਪਤੀ ਹੈ ਤੇ ਅਸੀਂ ਉਹਦੀਆਂ ਚੇਲੀਆਂ ਹਾਂ। ਪੰਜਾਬ ਵਿਚ ਕੋਈ ਇਸਤ੍ਰੀ ਆਪਣੇ ਪਤੀ ਦਾ ਨਾਮ ਨਹੀਂ ਲੈਂਦੀ, ਸੋ ਅਸੀਂ ਗੁਰੂ ਦਾ ਨਾਮ ਕਿਸ ਤਰ੍ਹਾਂ ਲੈ ਸਕਦੇ ਹਾਂ। ਫਿਰ ਪੁੱਛਿਆ ਗਿਆ ਕਿ ਆਖਰ ਕੁਝ ਪਤਾ ਦੱਸੋ ਕਿ ਤੁਹਾਡਾ ਗੁਰੂ ਕਿਹੜਾ ਹੈ? ਤਦ ਦੇਵੀ ਰਾਮ ਲਾਮਾ ਨੇ ਕਿਹਾ ਕਿ ਸਾਡਾ ਭੱਦਰਾ ਗੁਰੂ ਓਹ ਹੈ ਜਿਸ ਨੇ ਮੱਕਾ ਫੇਰਿਆ, ਜਿਸ ਨੇ ਰੇਠੇ ਮਿੱਠੇ ਕੀਤੇ, ਜਿਸ ਨੇ ਸਿੱਧਾਂ ਨਾਲ ਗੋਸ਼ਟ ਕਰਕੇ ਓਹਨਾਂ ਤੇ ਵਿਜੈ ਪਾਈ, ਜਿਸ ਨੇ ਦਸ ਜਾਮੇ ਧਾਰੇ, ਸ਼੍ਰੀ ਅੰਮ੍ਰਿਤਸਰ ਵਿਚ ਹਰਿ ਮੰਦਰ ਰਚਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਬਣਾਦਿਆ, ਛੇਵੇਂ ਜਾਮੇ ਜੰਗ ਕੀਤੇ ਤੇ ਦਸਵੇਂ ਜਾਮੇ ਸਿੰਘ ਸਜਾਏ। ਦੇਵੀ ਰਾਮ ਲਾਮੇ ਤੋਂ ਪੁੱਛਿਆ ਗਿਆ ਕਿ ਭੱਦਰਾ ਗੁਰੂ ਦੇ ਦਸਾਂ ਜਾਮਿਆਂ ਵਿਚ ਅਵਤਰਣ ਦਾ ਹਾਲ ਕੀ ਤੁਸਾਂ ਸਿੱਖਾਂ ਦੀ ਤਾਰੀਖ ਤੋਂ ਪੜ੍ਹਿਆ ਹੈ? ਉਤਰ ਵਿਚ ਦੇਵੀ ਰਾਮ ਨੇ ਕਿਹਾ ਕਿ ਤਿੱਬਤ ਦੀ ਭਾਸ਼ਾ ਵਿਚ ਇਸ

[ਬਾਕੀ ਟੂਕ ਏਥੇ ਅਗਲੀ ਪਤੇ ਦੇ ਵਿਚ]

ਦਾ ਧਜਾਨ ਅਪਣੇ ਸੁਭਾਵਕ ਅਸਰ ਵਿਚ ਮੁਕਤੀ ਦਾਤਾ ਹੈ। ਸਤਿਗੁਰ ਚਰਣਾਂ ਦੇ ਪ੍ਰੇਮੀ ਤੇ ਧਜਾਨੀ ਉਥੋਂ ਉਹੋ ਸ਼ੈ ਪ੍ਰਾਪਤ ਕਰਦੇ ਹਨ ਜੋ ਉਥੇ ਸੁਤੇ ਸਿੱਧ ਹੈ, ਪਰ ਅਪਣੇ ਮਨ ਦੀ ਭਾਵਨਾ ਪਦਾਰਥ ਵਲ ਹੋਣ ਕਰਕੇ ਉਥੋਂ ਮਨੋਕਾਮਨਾ ਬੀ ਮਿਲਦੀ ਹੈ, ਪਰ ਚਰਣਾਂ ਦਾ ਸੁਤੇ ਸੁਭਾਵ ਜੋ ਮੁਕਤੀ ਦਾਨ ਕਰਨਾ ਹੈ ਉਹ ਭੀ ਨਾਲੋ ਨਾਲ ਅਪਣਾ ਅਸਰ ਕਰਦਾ ਜਾਏਗਾ, ਇਥੋਂ ਤੱਕ ਕਿ ਧਜਾਨੀ ਨੂੰ ਉੱਚੀ ਮਤਿ ਦਾਨ ਕਰੇਗਾ ਅਰ ਓਹ 'ਮੁਕਤਿ ਮਾਰਗ' ਵਿਚ ਪਰਵੇਸ਼ ਕਰ ਜਾਏਗਾ।

ਟਪਣੀ [ਪਿਛਲੇ ਪੰਨੇ ਦੀ ਬਾਕੀ ਟੂਕ]
ਦੇਸ਼ ਦੀ ਲਿਪੀ ਵਿਚ ਭੋਜ ਪੱਤਰਾਂ ਤੇ ਲਿਖਿਆ ਇਕ ਗ਼ਾਰ ਦੇ ਵਿਚੋਂ ਪ੍ਰਾਚੀਨ ਇਤਿਹਾਸ ਸਾਡੇ ਮੁਲਕ ਵਿਚ ਮਿਲਿਆ ਹੈ ਮੈਂ ਇਹ ਹਾਲ ਉਹਦੇ ਵਿਚੋਂ ਪੜ੍ਹੇ ਹਨ।

ਇਹਨਾਂ ਲੋਕਾਂ ਦੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਰਵਾਲਸਰ ਤੀਰਥ ਤੇ ਬੜੀ ਸ਼ਰਧਾ ਹੈ ਤੇ ਇਨ੍ਹਾਂ ਤੀਰਥਾਂ ਦੀ ਯਾਤ੍ਰਾ ਲਈ ਏਹ ਬੜੀ ਸ਼ਰਧਾ ਨਾਲ ਆਉਂਦੇ ਤੇ ਸ਼ਾਸ਼ਟਾਂਗ ਡੰਡਵਤ ਪ੍ਰਣਾਮ ਕਰਦੇ ਹੋਏ ਪ੍ਰਕਰਮਾਂ ਕਰਦੇ ਹਨ। ਇਹ ਨਜ਼ਾਰਾ ਸ਼੍ਰੀ ਦਰਬਾਰ ਸਾਹਿਬ ਜੀ ਵਿਚ ਕਈ ਵੇਰ ਲੋਕਾਂ ਨੇ ਅੱਖੀਂ ਡਿੱਠਾ ਹੈ ਤੇ ਹਰ ਸਾਲ ਦੇਖੀਦਾ ਹੈ।

ਲਿਪਾ ਦੇ ਮੰਦਰ ਵਿਚ ਇਕ ਵੇਰ ਇਕ ਤਮਾਕੂ ਪੀਣ ਵਾਲਾ ਮਨੁੱਖ ਵੜ ਗਿਆ, ਲਾਮੇ ਨੂੰ ਜਦ ਇਸ ਗਲ ਦਾ ਪਤਾ ਲਗਾ ਤਦ ੪੮ ਘੰਟੇ ਓਸ ਮੰਦਰ ਨੂੰ ਅੰਦਰੋਂ ਚੱਪਾ ਚੱਪਾ ਥਾਂ ਤੋਂ ਧੋਂਦੇ ਰਹੇ ਤੇ ਸੈਂਕੜੇ ਆਦਮੀ

'ਓਂ ਆਹੁੰ ਭੱਦਰਾ ਗੁਰੂ ਪਦਮਾਂ ਸਿਧੀ ਹੁੰ'

ਦਾ ਜਾਪ ਕਰਦੇ ਰਹੇ। ਇਹਨਾਂ ਲੋਕਾਂ ਦੀ ਤਿੱਬਤ ਵਿਚ ਚੋਖੀ ਵਸੋਂ ਹੈ। ਬੁਧ ਦੇ ਮੰਦਰਾਂ ਦੀ ਇਹ ਪੂਜਾ ਨਹੀਂ ਕਰਦੇ, ਕਿੰਤੂ ਬੋਧੀ ਇਹਨਾਂ ਦੇ ਮੰਦਰਾਂ ਦੀ ਪੂਜਾ ਆਪਣੇ ਇਸ਼ਟ ਵਤ ਕਰਦੇ ਹਨ।

ਇਸ ਇਲਾਕੇ ਵਿਚ ਰਾਮ ਚੰਦਰ ਆਦਿਕ ਦੇਵਤਿਆਂ ਦੀ ਪੂਜਾ ਬੀ ਹੁੰਦੀ ਹੈ ਤੇ ਹਰ ਪਿੰਡ ਦਾ ਲਗ ਪਗ ਦੇਵਤਾ ਵੱਖਰਾ ਹੁੰਦਾ ਹੈ। ਦੇਵੀ ਰਾਮ ਤੋਂ ਪੁੱਛਣ ਤੇ ਉਸ ਨੇ ਦੱਸਿਆ ਕਿ ਰਾਮ ਚੰਦਰ ਆਦਿਕ ਦੇਵ ਮੰਡਲ ਦੇ ਹਨ, ਮਹਾਤਮਾ ਬੁਧ ਮੁਕਤ ਹੈ, ਇਸ ਕਰਕੇ ਇਹਨਾਂ ਵਿਚੋਂ ਮਹਾਤਮਾ ਬੁਧ ਬਹੁਤ ਉਚਾ ਹੈ, ਕਿੰਤੂ ਭੱਦਰਾ ਗੁਰੂ ਮੁਕਤੀ ਦਾਤਾ ਹੈ ਤੇ ਬੁੱਧ ਮੁਕਤੀ ਲੈਣ ਵਾਲਾ, ਇਸ ਕਰਕੇ ਉਹ ਬੁੱਧ ਜੀ ਤੋਂ ਬਹੁਤ ਉੱਚਾ ਹੈ।

ਇਹ ਗਲ ਬੀ ਦਸਦੇ ਹਨ ਕਿ ਕੰਨ ਪਾਟਿਆਂ ਜੋਗੀਆਂ ਤੋਂ ਏਹ ਲੋਗ ਘ੍ਰਿਣਾ ਕਰਦੇ ਹਨ। ਜਾਪਦਾ ਹੈ ਕਿ ਉਨ੍ਹਾਂ ਦੇ ਹਥੋਂ ਗੁਰੂ ਜੀ ਵੇਲੇ ਏਹ ਲੋਕ ਤੰਗ ਸਨ, ਤੇ ਸਤਿਗੁਰੂ ਜੀ ਦੀ ਉਨ੍ਹਾਂ ਪਰ ਬਿਜੈ ਪਾਉਣ ਤੇ ਉਨ੍ਹਾਂ ਦਾ ਸਤਿਕਾਰ ਤੇ ਭੈ ਇਨ੍ਹਾਂ ਦੇ ਦਿਲਾਂ ਤੋਂ ਟੁੱਟ ਗਿਆ, ਤੇ ਉਨ੍ਹਾਂ ਦੀ ਸ਼ਰਾਬ ਨੋਸ਼ੀ ਆਦਿ ਮਾੜੇ ਕੰਮਾਂ ਤੋਂ ਘ੍ਰਿਣਾ ਹੋ ਗਈ। ਏਹ ਲੋਕ ਗੁਰੂ ਜੀ ਦੇ ਉਪਾਸ਼ਕ ਹੋ ਗਏ ਤੇ ਸਿੱਧ ਓਥੋਂ ਹੇਠਾਂ ਆ ਗਏ। ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਉਤਰਾਰਧ ਵਿਚ ਕਈ ਥਾਈਂ ਗੋਰਖ ਆਦਿ ਓਹੋ ਸਿੱਧ ਫਿਰ ਫਿਰ ਹਿੰਦ ਦੇ ਮੈਦਾਨਾਂ ਵਿਚ ਮਿਲਦੇ ਹਨ।

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠਾਂ]

ਸ਼੍ਰੀ ਬਾਲਾ ਸੰਧੁਰੁ ਵਾਚ ॥ ਦੋਹਰਾ॥ ਅੱਗ੍ਰਜ ਗਮਨੇ ਸ਼੍ਰੀ ਗੁਰੂ ਗਏ ਏਕ ਅਸਥਾਨ। ਕਾਕ ਭਸੁੰਡ ਬੈਠੋ ਜਹਾਂ ਪੰਖਨ* ਬਿਖੇ ਮਹਾਨ ॥੨॥ ਚੌਪਈ॥ ਬਹੁ ਬਿਹੰਗ ਹੈਂ ਅਨਗਨ ਜਹਿੰਵਾ। ਕਾਕ ਭਸੁੰਡ ਬਿਰਾਜੈ ਤਹਿੰਵਾ। ਬੈਸਨੋ ਆਪ

*ਅਕਾਸ਼ੀ ਬ੍ਰਿਤਿ ਵਾਲੇ ਤਿਆਗੀ ਨੂੰ ਬਿਹੰਗਮ (ਪੰਛੀ) ਕਿਹਾ ਜਾਂਦਾ ਹੈ। ਕਾਕ ਭਸੁੰਡ ਇਕ ਕਿਸੇ ਤਿਆਗੀ ਦਾ ਨਾਮ ਹੈ। ਕਾਕ ਭਸੁੰਡ ਨੂੰ ਚਿਰਜੀਵੀ ਮੰਨਿਆ ਗਿਆ ਹੈ। ਇਸ ਦੀ ਕਥਾ ਇਸ ਅਧਜਾਯ ਵਿਚ ਦਿੱਤੀ ਹੈ। ਪੌਰਾਣਕ ਪ੍ਰਸੰਗ ਹੈ, ਕਿ ਇਕ ਭਗਤੀ ਭਾਵ ਵਾਲੇ ਬ੍ਰਾਹਮਣ ਨੂੰ ਲੋਮਸ਼ ਨੇ ਸਰਾਪ ਦਿੱਤਾ ਸੀ ਕਾਂ ਹੋ ਜਾਣ ਦਾ। 'ਦੋ ਅਡ ਇਸ਼ਟ ਦੇਵਾਂ ਦੇ ਪੂਜਕਾਂ ਵਿਚ ਵਿਰੋਧ ਨਹੀਂ ਚਾਹੀਦਾ' ਇਹ ਇਸ ਵਿਚ ਉਪਦੇਸ਼ ਹੈ। ਠੀਕ ਔਉਂ ਜਾਪਦਾ ਹੈ ਇਸ ਨਾਮ ਦਾ ਕੋਈ ਵਡੀ ਉਮਰ ਵਾਲਾ ਤੁਯਾਗੀ ਤੇ ਭਗਤ ਪੁਰਖ ਸਤਿਗੁਰ ਜੀ ਨੂੰ ਏਥੇ ਮਿਲਿਆ ਹੈ। ਜਨਮ ਸਾਖੀ ਵਾਲੇ ਨੇ ਪੌਰਾਣਕ ਕਥਾ ਨਾਲ ਜੋੜ ਦਿੱਤੀ ਹੈ ਤੇ ਕਵਿ ਜੀ ਨੇ ਓਹੋ ਕਵਿਤਾ ਵਿਚ ਅਨੁਵਾਦ ਕਰ ਦਿੱਤੀ ਹੈ, ਸ਼ਾਇਦ ਪੌਰਾਣਕ ਕਥਾ ਵਿਚ ਜੋ ਤਪੱਸ੍ਵੀਆਂ ਦੇ ਕ੍ਰੋਧ ਤੇ ਸ਼੍ਰਾਪ ਦੇਣ ਦਾ ਮਹਾਨ ਅਵਗੁਣ ਸੀ, ਉਹ ਦਿਖਾਉਣ ਦਾ ਪ੍ਰਯੋਜਨ ਹੈ, ਉਸ ਦੇ ਮੁਕਾਬਲੇ ਸਤਿਗੁਰ ਜੀ ਕੈਸੇ ਦਿਆਲ ਮੂਰਤੀ ਤੇ ਬਖਸ਼ਿੰਦ ਹਨ, ਇਹ ਗਲ ਸਪਸ਼ਟ ਕੀਤੀ ਹੈ। ਵਡੀ ਉਮਰਾ ਬਾਬਤ ਪੜ੍ਹੋ ਟੂਕ ਅਧਜਾਯ ੬੫ ਅੰਕ ੫੮ ਦੀ।

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਸੋ ਸਾਰੀ ਖੋਜ ਪੜਤਾਲ ਇਹ ਦੱਸਦੀ ਹੈ ਕਿ ਗੁਰੂ ਜੀ ਨੇ ਹਿਮਾਲਯ ਤੇ ਤਿੱਬਤ ਦੇ ਦੁਰਘਟ ਥਾਈਂ ਫਿਰ ਫਿਰ ਕੇ ਸਤਿਨਾਮ ਦਾ ਛਤਰ ਝੁਲਾਯਾ। ਸ਼ੋਕ ਹੈ ਕਿ ਉਨ੍ਹਾਂ ਦੀ ਸੰਪ੍ਰਦਾਇ ਨੇ ਏਹ ਸਾਰੇ ਇਲਾਕੇ ਅਪਣੇ ਪ੍ਰਚਾਰ ਦੀ ਅਣਹੋਂਦ ਨਾਲ ਸਮੇਂ ਦੇ ਹਥਾਂ ਵਿਚ ਸਪੁਰਦ ਕਰ ਛੱਡੇ ਹਨ ਜੋ ਦਿਨੋਂ ਦਿਨ ਵਿਗੜਦੇ ਜਾਣ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਅਚਲ ਵਟਾਲੇ ਹੋਈ ਗੋਸ਼ਟ ਤਾਂ ਸਿੱਧ ਗੋਸ਼ਟ ਵਿਚ ਲਿਖੀ ਹੈ, ਤੇ ਸੁਮੇਰੁ ਵਾਲੀ ਚਰਚਾ ਦੇ ਸ਼ਬਦ ਜੋ ਹੋਏ ਓਹ ਸ਼੍ਰੀ ਗੁਰ ਨਾਨਕ ਪ੍ਰਕਾਸ਼ ਵਿਖੇ ਵਿਚ ਵਿਚ ਆ ਗਏ ਹਨ।

ਸਿੱਧ ਨਾਥ ਸੁਮੇਰੁ ਤੇ ੧੨ ਮਹੀਨੇ ਨਹੀਂ ਸਨ ਰਹਿੰਦੇ, ਦੇਖ ਅਧਜਾਯ ੬੦ ਅੰਕ ੧੦ ਲੋਕ ਸੁਮੇਰੁ ਤੇ ਜਾਂਦਾ ਦੱਸਿਆ ਹੈ।

ਮਾਨਸਰੋਵਰ ਦਾ ਤਾਲ ੧੫੩੦੦ ਫੁੱਟ ਦੀ ਉਚਾਈ ਤੇ ਹੈ ਤੇ ਕੈਲਾਸ਼ ਪਰਬਤ ਜੋ ਪਾਸ ਹੀ ਹੈ, ਦੀ ਚੋਟੀ ੨੧੮੩੦ ਫੁੱਟ ਉੱਚੀ ਹੈ। ਇਕ ਪਾਸੇ ਇਸ ਦੇ ਗੁਰਲਾ ਮਾਨ-ਧਾਤਾ ਨਾਮੇ ਪਰਬਤ ਹੈ। ਮਾਨਸਰੋਵਰ ਨੂੰ ਲੱਦਾਖ ਤੋਂ ਬੀ ਜਾ ਸਕੀਦਾ ਹੈ, ਸ਼ਿਮਲੇ ਤੋਂ ਬੀ ਤੇ ਅਲਮੋੜੇ ਵੱਲੋਂ ਬੀ। ਮਾਨਸਰੋਵਰ ਦਾ ਵਿਸਤਾਰ ੫੦–੬੦ ਮੀਲ ਹੈ। ਏਸ ਇਲਾਕੇ ਵਿਚੋਂ ਜਿਸ ਨੂੰ ਖੋਰਸਮ ਕਹਿੰਦੇ ਹਨ ਚਾਰ ਵਡੇ ਦਰਯਾ ਨਿਕਲਦੇ ਹਨ:– ਸਿੰਧ, ਜਾਰੇ ਟਸਾਨ ਪੋ, ਸਤਲੁਜ ਤੇ ਕਰਨਾਲੀ। ਇੱਥੇ ਸੋਨਾਂ ਦੇਣ ਵਾਲੇ ਥਾਉਂ ਬੀ ਹਨ:–ਥੋਕ ਜਾਲੰਗ; ਥੋਕ ਦੋਰਾਕਪਾ, ਤੇ ਹੋਰ, ਆਦਿ!

ਸਭਿਨਿਕੋ ਮਾਂਹੀ। ਉਚਰਤਿ ਕਥਾ ਪ੍ਰੇਮ ਉਰ ਜਾਂਹੀ[1] ॥੩॥ ਸੁਨਹਿੰ ਪ੍ਰੀਤਿ ਸੋਂ ਸਰਬ ਬਿਹੰਗਾ[2]। ਭਗਤਿ ਕਰਤਿ ਜਿਨ ਪ੍ਰੇਮ ਉਮੰਗਾ। ਬੈਸੇ ਜਾਇ ਭਹਾਂ ਸੁਖਕਾਰੀ। ਮੈਂ ਮਰਦਾਨਾ ਜਿਨ ਸੰਗਾਰੀ[3] ॥੪॥ ਕਥਾ ਕਰਨ ਤੇ ਹਟਿਗਾ ਜਥਹੀ। ਤਿਹ ਬੰਦਤਿ ਭੇ ਮਿਲ ਖਗ ਸਭਿਹੀ[4]*। ਬਹੁਰੋ ਕੇਤਿਕ ਕਾਲ ਬਿਤਾਵਾ।ਸਬਦ ਤਬਹਿ ਮਰਦਾਨੇ ਗਾਵਾ ॥ ੫ ॥ ਦੋਹਰਾ ॥ ਸੁਨਤਿ ਸਬਦ ਭਾ ਪ੍ਰੇਮ ਤਿਹ ਜਨੁ ਰਾਕਾਸਸਿ ਦੇਖਿ[5]। ਬਧਸੋ ਅਨੰਦੋਦਧਿ[6] ਅਧਿਕ ਲਗੀ ਸਮਾਧਿ ਬਿਸ਼ੇਖ ॥ ੬ ॥ ਚੌਪਈ ॥ ਗਾਯੋ ਕਿਤਿਕ ਕਾਲ ਮਰਦਾਨੇ। ਪੁਨ ਤ੍ਰੁਸ਼ਨਿ ਬੈਸਸੋ ਤਿਹ ਥਾਨੇ। ਲੋਚਨ ਕਾਕ ਭਸੁੰਡ ਉਘਾਰੇ। ਮਧੁਰ ਮ੍ਰਿਦੁਲ ਮੁਖ ਬਚਨ ਉਚਾਰੇ ॥ ੭ ॥ 'ਕਿਹ ਕੋ ਏਹੁ ਸ਼ਬਦ ਤੈਂ ਗਾਵਾ। ਮਹਾਂ ਮੋਹ ਬਨ ਕੋ ਜਸੋਂ† ਦਾਵਾ[7]। ਜਿਹਕੇ ਸੁਨਤਸੋਂ ਪ੍ਰੇਮ ਉਮੰਗਾ। ਰਾਗ ਬਿਖੈ ਗਾਯੋ ਹਿਤ ਸੰਗਾ ॥ ੮ ॥ ਤਿਹ ਕੋ ਨਾਮ ਬਤਾਵਹੁ ਮੋਹੀ। ਭਗਤਿ ਰੰਗਿ ਮਹਿੰ ਰੰਗਸੋ ਹੋਹੀ[8]। ਸੁਨਿ ਮਰਦਾਨੇ ਬਚਨ ਬਖਾਨਾ। 'ਸ਼੍ਰੀ ਨਾਨਕ ਪ੍ਰਭੁ ਸਭਿ ਗੁਨਖਾਨਾ ॥ ੯ ॥ ਇਨ ਕੋ ਸਬਦ ਅਹੈ ਜੋ ਗਾਵਾ। ਨਿਰੰਕਾਰ ਅਵਤਾਰ ਸੁਹਾਵਾ[9]। ਕਾਕ ਭਸੁੰਡ ਸੁਨਸੋ ਇਵ ਕਾਨਾ। ਤ੍ਵਰਨ ਆਇ ਚਰਨ ਲਪਟਾਨਾ ॥੧੦॥ ਤਿਹਕੋ ਪਿਖ ਪੰਖੀ ਸ਼ਭਿ ਆਏ। ਬੰਦਹਿੰ ਚਰਨ ਕਮਲ ਸੁਖ ਪਾਏ। ਕਾਕ ਭਸੁੰਡ ਜੋਰ ਜੁਗ ਹਾਥਾ। ਬੋਲਸੋ ਬਚਨ ਪ੍ਰਭੂ ਕੇ ਸਾਥਾ ॥੧੧॥ 'ਇਹ ਸੁਧ ਮੋਕੋ ਹੁਤੀ ਅਗਾਰੀ।—ਪ੍ਰਗਟੈ ਹਰਿ ਕਲਿ[10] ਕਾਲ[11] ਮਝਾਰੀ। ਜਾਉਂ ਬਿਲੋਕਨ ਰੂਪ ਕ੍ਰਿਪਾਲਾ—। ਯਹੀ ਚਾਹਿ ਥੀ ਰਿਦੇ ਬਿਸਾਲਾ ॥ ੧੨ ॥ ਦੈਵਯੋਗ[12] ਤੇ ਆਇ ਸਮੀਪਾ। ਦੀਨ ਦਰਸ ਬੇਦੀ ਕੁਲਦੀਪਾ[13]। ਕੀਨ ਮਨੋਰਥ ਪੂਰਨ ਮੋਰਾ। ਲੋਚਨ ਸੰਗ ਰੂਪ ਭਵ ਹੋਰਾ ॥੧੩॥ ਕਲੀ ਕਾਲ ਮਤਿ ਮੰਦ ਬਿਮੂਢਾ[14]। ਧਰਮ ਭ੍ਰਿਸ਼ਟਿ ਤੇ ਮੋਹ ਅਰੂਢਾ[15]। ਤਿਨਕੋ ਦੇਨੋ ਹੇਤ ਸੁਪੰਥਾ। ਖੋਵਨ ਰਿਦੇ ਕੁਮਤਿ ਕੀ ਗ੍ਰੰਥਾ[16] ॥੧੪॥ਧਰ[17]ਪਰ ਨਰ ਸਰੀਰ ਕੋ ਧਾਰ।ਤੀਨ ਲੋਕਕੇ ਤੁਮ ਆਧਾਰ।ਆਇ ਜਿ ਰਾਵਰਿ ਚਰਨਨ ਸ਼ਰਨਾ।ਕਸੋਂ ਨ ਤਰੈ ਜਗ ਜਨਮ ਰੁ[18]ਮਰਨ॥੧੫॥

---

[1]ਜਿਸ ਦੇ। [2]ਬਿਹੰਗਮ ਸਾਧੂ (ਅ) ਪੰਛੀ। [3]ਨਾਲ ਸਨ। [4]ਸਾਰੇ ਹੀ। [5]ਪੂਰਨਮਾਸ਼ੀ ਦੇ ਚੰਦ੍ਰਮਾ ਨੂੰ ਦੇਖਕੇ। [6]ਅਨੰਦ ਦਾ ਸਮੁੰਦਰ। [7]ਅੱਗ ਵਤ ਹੈ। [8]ਕਲਯੁਗ। [9]ਸਮੇਂ। [10]ਰਬ ਸਬੱਥੀ। [11]ਮੂਰਖ। [12]ਮੋਹ ਵਿਚ ਪੈਕੇ। [13]ਖੋਟੀ ਬੁੱਧੀ ਦੀ ਗੰਢ। [14]ਧਰਤੀ। [15]ਅਤੇ।

*ਪਾਃ—ਭਬਹੀ। †ਪਾਃ—ਜੋ, ਸੋ।

ਕਰਹਿ ਬਚਨ ਤੁਮਰੇ ਜੁ ਕਮਾਵਨ। ਸੋ ਨਰ ਤੀਰਥ[1] ਕਰਿਹੈਂ ਪਾਵਨ। ਜਿਸ ਮਹਿ ਸ਼ਕਤਿ ਗਯਾਨ ਕੀ ਰਾਖੀ। ਤਿਹ ਪਢਿ ਕਯੋਂ ਨ ਹੋਇ ਗਤਿ ਕਾਂਖੀ[2]॥੧੬॥ ਦੋਹਰਾ॥ ਸ਼੍ਰੀ ਨਾਨਕ ਬੋਲੇ ਤਬਹਿ 'ਸਭਿ ਗੁਨ ਮੈਂ ਪਰਧਾਨ[3]। ਭਗਤਿ ਨਿਰੰਤਰ ਕਰਤਿ ਹੋ, ਸ਼ੋਭਨ[4] ਬਿਖੈ ਮਹਾਨ'॥ ੧੭॥ [5]'ਸਤਿਗੁਰ ਦੀਨਾ ਨਾਥ ਜੀ! ਕੀਜੈ ਮੋਹਿ ਸਹਾਇ। ਸ਼ੋਭੇ ਕਿਸ ਪਰਕਾਰ ਕੇ? ਦੀਜੈ ਮੋਹਿ ਬਤਾਇ*'॥ ੧੮॥ ਚੌਪਈ॥ [6]"ਸ਼ੋਭਾ ਜਗ ਮਹਿ ਪੰਚ ਪ੍ਰਕਾਰਾ। ਸੋ ਹੌਂ ਤੁਮ ਸੋਂ ਕਰੌਂ ਉਚਾਰਾ। ਰਾਗ ਰਾਗਨੀ ਸਮਝਹਿ ਏਕਾ। ਦੂਜੇ ਸੁਰ ਕੈ ਲਖੈਂ ਬਿਬੇਕਾ[7]॥ ੧੯॥ ਤੀਜੋ ਤਾਲ ਸੁਨਹਿੰ ਹਿਤ[8] ਦੇਯਾ[9]। ਚਤੁਰਥ ਬਾਦਿਤ[10] ਤੇ ਰਸ ਲੇਯਾ[11]। ਪੰਚਮ ਸ਼ਬਦ ਅਰਥ ਕੋ ਚੀਨਾ। ਤਾਤਪਰਜ ਸਮਝੰਤਿ ਪ੍ਰਬੀਨਾ॥ ੨੦॥ ਸੋ ਸਭਿਹਿਨਿ ਤੇ ਲਖਹੁ ਮਹਾਨਾ। ਅਰਥ ਸਮਝਿਕੈ ਗੁਨਤਿ ਸੁਜਾਨਾ। ਯਾਂਤੇ ਹੋ ਸਭਿ ਬਿਖੇ ਵਡੇਰੇ। ਸਮਝ ਅਰਥ ਸੁਖ ਪਾਇ ਘਨੇਰੇ॥ ੨੧॥ ਪ੍ਰੇਮ ਭਗਤਿ ਮਹਿੰ ਨਿਤ ਮਨ ਲੀਨਾ। ਚਿਰੰਜੀਵ ਹੋ ਅਧਿਕ ਪ੍ਰਬੀਨਾ। ਅਰਥ ਬਿਚਾਰਹਿ ਜੋ ਹਿਤ ਲਾਏ। ਸੋ ਸ਼ੋਭਾ ਰਸ ਸੋਂ ਤ੍ਰਿਪਤਾਏ॥੨੨॥ ਔਰ ਜਿ ਸ਼ੋਭਾ ਚਾਰ ਪ੍ਰਕਾਰੀ। ਛੀਲਰ[12] ਖਾਨ ਬਿਖੈ ਹਿਤ ਧਾਰੀ। ਫੋਕਟ ਕੇ ਰਸ ਮਹਿੰ ਫਸ ਗਏ। ਅੰਤਰ ਰਸ ਨਹਿੰ ਚੀਨਤਿ ਭਏ॥ ੨੩॥ ਸਤਿ ਸੰਗਤਿ ਕੋ ਰਸ ਤੁਮ ਚੀਨੋ। ਵਡ ਚਿਰੰਜੀਵੀ ਪਦ ਕੋ ਲੀਨੋ'। ਸੁਨਿ ਇਵ ਸ਼ੋਭਨ ਵਿਖੈ ਮਰਦਾਨਾ। ਹਿਤ ਬੂਝਨ ਕੇ ਬਚਨ ਬਖਾਨਾ॥ ੨੪॥ 'ਰਿਖਿ ਜੀ! ਉਚਰੋ ਬੈਸ ਪ੍ਰਮਾਨੇ। ਤੁਮ ਦੇਖਤਿ ਜੁਗ ਕਿਤਿਕ ਬਿਹਾਨੇ?' ਕਾਕ ਭਸ਼ੁੰਡ ਬਚਨ ਤਬ ਕਹੋ। 'ਅਪ੍ਰਮਾਨ[13] ਬੈਸ[14] ਮਮ ਅਹੈ॥੨੫॥ ਦੋਹਰਾ॥ ਜੁਗ ਸਹੰਸ੍ਰ ਬੀਤੈਂ ਜਬਹਿ ਏਕ ਦਿਵਸ ਬਿਧਿ[15] ਹੋਇ। ਤਿਹ ਕੇ ਸਮ[16] ਪੁਨ ਰੈਨ[17] ਹੈ ਮਾਸਹਿ[18] ਇਹ ਬਿਧਿ ਜੋਇ[19]†॥ ੨੬॥ ਚੌਪਈ॥ ਇਸ ਪ੍ਰਕਾਰ ਕੇ ਸਹਸ ਬਰਖ ਜਬ। ਬੀਤੈ ਬੈਸ[17] ਬਿਧਾਤੇ ਕੀ ਤਬ। ਮੁਝ ਦੇਖਤਿ ਕੇਤੇ[20]

[1]ਤੀਰਥਾਂ ਨੂੰ। [2]ਮੁਕਤੀ ਦੀ ਇੱਛਾ ਵਾਲਾ। [3]ਵਡੇ। [4]ਸੁਣਨ ਵਾਲਿਆਂ। [5]ਕਾਕ ਭਸ਼ੁੰਡ ਬੋਲਿਆ। [6]ਗੁਰੂ ਜੀ ਦਾ ਉੱਤਰ। [7]ਗਿਆਨ। [8,9]ਪ੍ਰੇਮ ਲਾਕੇ। [10]ਵਾਜੇ। [11]ਲੈਂਦਾ ਹੈ। [12]ਛਿੱਲੜ। [13]ਪ੍ਰਮਾਨ ਰਹਤ, ਬਹੁਤ। [14]ਆਯੂ। [15]ਬ੍ਰਹਮਾ ਦਾ ਇਕ ਦਿਨ ਹੁੰਦਾ ਹੈ। [16]ਬਰਾਬਰ। [17]ਰਾਤ। [18]ਮਹੀਨਾ। [19]ਇਸਤਰ੍ਹਾਂ ਜਾਣ। [20]ਕਈ।

*ਇਹ ਦੋਹਾ ਕਈ ਨੁਸਖਿਆਂ ਵਿਚ ਨਹੀਂ ਹੈ, ਜੋ ਲਿਖਾਰੀਆਂ ਦੀ ਉਕਾਈ ਕਰਕੇ ਰਹਿ ਗਿਆ ਜਾਪਦਾ ਹੈ। †ਪਾ:—ਮਾਸ ਇਸੀ ਬਿਧਿ ਸੋਇ।

ਬਿਧਿ ਮਰੇ। ਕਈ ਬਾਰ ਜਗ ਪਰਲੈ ਕਰੇ ॥ ੨੭ ॥ ਪੁਨ ਬਿਧਿ ਜਨਮ ਜਗਤ ਉਪਜਾਵੈ। ਜੜ੍ਹ ਜੰਗਮ ਸੁਰ ਅਸੁਰ ਬਨਾਵੈ। ਨਾਨਾ ਬਿਧਿ ਕੀ ਰਚਨ ਰਚਾਇ। ਐਸੇ ਬਿਧਿ ਬਿਨਸੈ ਉਪਜਾਇ ॥ ੨੮ ॥ ਹਮਰੇ ਦੇਖਤਿ ਕੇਤੇ ਗਏ। ਬਹੁਰ ਬਹੁਰ ਜਗ ਉਪਜਤਿ ਭਏ। ਬੈਠ ਇਹਾਂ ਮੈਂ ਹਰਿ ਗੁਨ ਗਾਵੋਂ। ਧਯਾਨ ਧਰੋਂ ਉਰ ਬਹੁ ਸੁਖ ਪਾਵੋਂ[7] ॥ ੨੯ ॥ ਦੋਹਰਾ ॥ ਮਰਦਾਨਾ ਬਿਸਮਜੋ ਸੁਨਤਿ ਭ੍ਰਸ਼ਨ ਭਾ ਤਿਹ ਕਾਲ।ਬੂਝਨ ਹਿਤ ਮੈਂ ਬੋਲਿਓ ਸੁਨਿਸ਼੍ਰੀ ਅੰਗਦ ਦਯਾਲ ॥ ੩੦ ॥ ਚੌਪਈ ॥ 'ਹਰਿ ਭਗਤਿਨ ਕੇ ਬਿਖੈ ਮਹਾਨੇ।ਮੋਹ ਨਾਸ਼ ਭਾ ਆਤਮ ਗਯਾਨੇ। ਸਭਿ ਬਿਧਿ ਸਭਿ ਮਹਿੰ ਦੀਰਘ ਤੁਮ ਹੋ।ਕੈਸੇ ਪ੍ਰਾਪਤਿ ਕਾਕ ਜਨਮ ਹੋ ?॥੩੧॥ ਮੁਝ ਮਨ ਬਿਖੈ ਸੰਦੇਹ ਮਹਾਨਾ। ਉੱਤਰ ਦੀਜੈ ਕੋ ਗੁਨਵਾਨਾ !'। ਬਾਨੀ ਕਾ[1] ਭਸੁੰਡ ਅਲਾਈ। 'ਸੁਨਿ ਜਿਉਂ ਬਾਇਸ ਦੇਹੀ ਪਾਈ॥੩੨॥ ਦੋਹਰਾ ॥ ਏਕ ਜਨਮ ਮੈਂ ਸ਼ੂਦਰ ਭਾ ਸ਼ਿਵ* ਸੇਵਾ ਮਨ ਲਾਇ। ਕਰੋਂ ਬਿਸ਼ਨੁ ਸੋਂ ਦ੍ਰੋਹ[1] ਤਬ, ਬਿਨੁ ਭਵ[2] ਜਾਨ ਨ ਕਾਇ[3] ॥੩੩॥ ਚੌਪਈ॥ ਰਹੋਂ ਅਯੁੱਧਨਾ ਪੁਰਿ ਕੇ ਮਾਂਹੀ। ਭਾ ਦੁਰਭਿੱਖ[4] ਕਾਲ ਇਕ[5] ਛਾਂਹੀ।ਉਠਿ ਕਰਿ ਤਹਿੰ ਤੇ ਗਯੋ ਉਜੈਨਾ। ਰਹੈ ਬਿੱਪ੍ਰ ਤਹਿੰ ਇਕਮਨ ਚੈਨਾ ॥੩੪॥ ਦ੍ਵੈਤ ਬਾਸ਼ਨਾ ਜਿਨ ਸਭਿ ਨਾਸ਼ੀ। ਗੁਰੂ ਕੀਯੋ ਮੈਂ ਸੋ ਪੁਰਿ ਬਾਸੀ[6]। ਬਿਸ਼ਨੁ ਭਗਤਿ ਕਹਿਕੈ ਸੁ ਦ੍ਰਿੜਾਵੈ।ਸੁਨਿ ਮੇਰੋ ਹਿਰਦਾ ਜਰਿ ਜਾਵੈ॥੩੫॥ ਭਵ[2]ਕੀ ਭਗਤਿ ਸਦਾ ਉਰ ਭਾਊ[7]।ਬਿਸ਼ਨੁ ਨਾਮ ਸੁਨਿ ਮਨ ਖੁਨਸਾਊਂ[8]। ਹਠ ਕਰਿ ਤਿਹ ਕੇ ਬਚਨ ਬਹੋਰੋਂ[9]। ਜੋ ਕੁਛ ਕਹੈ ਸੁ ਸੁਨਜੋ ਨ ਲੋਰੋਂ[10] ॥ ੩੬ ॥ਦੋਹਰਾ॥ਅਨਿਕ ਭਾਂਤਿ ਉਪਦੇਸ਼ਹੀ ਕੈਸੇ ਮਾਨੋਂ ਨਾਂਹਿ। ਗਰਬਾਵੋਂ[11] ਸਭਿ ਸਮਝ ਲਯੁ[12] ਦੇਭ ਬਿਖੈ ਬਹੁ ਚਾਹਿ ॥੩੭॥ ਚੌਪਈ ॥ ਸ਼ਿਵ ਮੰਦਰ ਬੈਸਾ ਇਕ ਕਾਲਾ। ਤਿਹ ਛਿਨ ਆਵਾ ਗੁਰੂ ਕ੍ਰਿਪਾਲਾ। ਉਠਿ ਕਰਿ ਤਬ ਨ ਕੀਨ ਸਨਮਾਨਾ। ਸਿਰ ਨ ਨਿਵਾਯੋ ਗਰਬ ਮਹਾਨਾ ॥ ੩੮ ॥ ਮਾਨ ਅਮਾਨ[13]† ਏਕਸਮ[14] ਭਾਂਕੇ। ਹਰਖ ਸੋਗ ਹਿਰਦੇ ਨਹਿੰ ਜਾਂਕੇ। ਸਮ ਦਰਸੀ‡ ਨਹਿੰ ਬੋਲਜੋ ਸੋਈ। ਗਿਰਾ ਗਿਰੀਸ਼ ਭੌਨ ਤੇ ਹੋਈ[15] ॥ ੩੯ ॥

---

[1]ਦ੍ਰੋਖ। [2]ਸ਼ਿਵ। [3]ਕਿਸੇ ਨੂੰ ਨਾ ਜਾਣਾਂ। [4]ਕਾਲ ਪਿਆ। [5]ਇਕ ਸਮੇਂ। [6]ਸ਼ਹਿਰ ਦਾ ਵਸਨੀਕ। [7]ਰਿਦੇ ਵਿਚ ਭਾਵੇ। [8]ਕ੍ਰੋਧਵਾਨ ਹੋਵਾਂ। [9]ਮੋੜ ਦੇਵਾਂ। [10]ਸੁਣਨਾ ਨਾਂ ਚਾਹਵਾਂ। [11]ਹੰਕਾਰ ਕਰਦਾ ਸਾਂ। [12]ਛੋਟਾ। [13]ਆਦਰ ਅਨਾਦਰ। [14]ਬਰਾਬਰ। [15]ਸ਼ਿਵ ਜੀ ਦੇ ਮੰਦਰ ਤੋਂ ਬਾਣੀ ਹੋਈ।

*ਪਾ:—ਗੁਰ। †ਪਾ:—ਮਾਨ ਅਪਮਾਨ। ‡ਪਾ:—ਸਮਵਰਤੀ।

–ਦੁਸ਼ਟ! ਨਰਕ ਅਬ ਪਰਿਯੋ ਜਾਈ। ਬਹੁਰ ਤ੍ਰਿਗਦ ਬਹੁ ਜੋਨਿ ਕ੍ਰਮਾਈ[1]। ਭੋਗ ਅਵੱਗਜਾ[2] ਕੋ ਦੁਖ ਭਾਰੀ। ਜਗ ਦੰਭੀ[3] ਤੂੰ ਰਿਦੇ ਹੰਕਾਰੀ ॥੪੦॥ ਦੋਹਰਾ ॥ ਕਰੈਂ ਬਿਸ਼ਨੁ ਸੋਂ ਦ੍ਰੋਹ ਤੂੰ, ਗੁਰੂ ਨਿਰਾਦਰ ਕੀਨ। ਯਾਂਤੇ ਯਮ ਡੰਡਾ ਸਹੋ, ਹੋਵਹੁ ਕਸ਼ਟ ਅਧੀਨ–॥ ੪੧ ॥ ਚੌਪਈ ॥ ਸੁਨਸੋ ਸ੍ਰਾਪ ਜਬ ਜੋ ਗੁਰੁ ਮੋਰਾ। ਭਈ ਦਯਾ ਤਿਹ[4] ਸ਼ੰਭੁ[5] ਨਿਹੋਰਾ[6]। ਅਨਿਕ ਭਾਂਤਿ ਕੀ ਉਸਤਤਿ ਠਾਨੀ।ਚੰਦ੍ ਚੂੜ[7] ਬੋਲੇ ਪੁਨ ਬਾਨੀ॥ ੪੨॥–ਹੇ ਦਿਜ! ਤੋਰ ਦਯਾ ਕਰ ਯਾਂਕੋ। ਸਰਬ ਜਨਮ ਕੀ ਸੁਧਿ ਰਹਿ ਤਾਂ ਕੋ। ਬ੍ਰਿਥਾ ਨ ਸ੍ਰਾਪ ਹੋਤਿ ਹੈ ਮੋਰਾ।ਸਹੈ ਨਰਕ ਮਹਿੰ ਇਹਦੁਖ ਘੋਰਾ–॥੪੩॥ਪਰਸੋਤਬਹਿ ਮੈਂ ਨਰਕ ਮਝਾਰੀ। ਮਿਲੀ ਸ਼ਾਸਨਾ ਮੋਕੋ ਭਾਰੀ। ਗਰ ਕੈ ਬਿਖੈ[8] ਪਰੀ ਜਮਫਾਸਾ। ਬਿਤਸੋ ਕਾਲ ਕਿਤ ਤਬਹਿ ਨਿਕਾਸਾ ॥੪੪॥ ਦੋਹਰਾ ॥ ਚੌਰਾਸੀ ਲਖ ਜੋਨਿ ਪੁਨ ਭਰਮਸੋ ਸਭਿ ਕੇ ਮਾਂਹਿ। ਅਸ ਸਰੀਰ ਨਹਿੰ ਕੋ ਰਹਸੋ ਜਿਹ ਮੈਂ ਜਨਮਸੋ ਨਾਂਹਿ ॥੪੫॥ ਚੌਪਈ ॥ ਬਹੁਰੋ ਬਿੱਪ੍ ਜਨਮ ਕੋ ਪਾਵਾ। ਸਗੁਣ ਉਪਾਸਨ ਮਹਿੰ ਮਨ ਲਾਵਾ। ਸਰਬ ਜਨਮ ਕੀ ਸੁਧਿ ਮੁਹਿ ਰਹੀ। ਸ਼ਿਵ ਕੋ ਸ੍ਰਾਪ ਸੁ ਬਰ ਭਾ ਸਹੀ ॥ ੪੬ ॥ ਏਕ ਦਿਵਸ ਲੌਮਸ[9] ਰਿਖਿ ਪਾਹੀ[10]। ਬੈਠਸੋ ਸੁਨਨ ਬਚਨ ਚਿਤ ਚਾਹੀ। ਅਪਨ ਮਨੋਰਥ ਮੈਂ ਜੁ ਸੁਨਾਵਾ। ਤਿਹ ਨਿਰਗੁਣ ਉਪਦੇਸ਼ ਅਲਾਵਾ ॥ ੪੭ ॥ ਮਮ ਹਿਰਦੇ ਮਹਿੰ ਰੁਚੈ ਨ ਕੋਊ। ਬਹੁਤ ਭਾਂਤਿ ਸਮਝਾਵਤਿ ਸੋਊ। ਬੂਝੋਂ ਸਗੁਣਹਿ[11] ਬਾਰੰ-ਬਾਰੂ। ਨਿਗੁਣਹਿ ਤਰਕਤਿ[12] ਬਚਨ ਉਚਾਰੂ॥੪੮॥ਮਮ ਮਤਿ ਲਖਿ ਲੌਮਸ ਵਿਪਰੀਤੀ[13]। ਕਰਿ ਕਛੁ ਰਿਸ, ਬੋਲਸੋ ਅਸ ਰੀਤੀ ।–ਪੱਛਨ ਸਹਿਤ[14] ਬੋਲ ਹੈਂ ਤੇਰੇ। ਬਾਰ ਬਾਰ ਮੋਰਤਿ[15]ਬਚ ਮੇਰੇ ॥੪੯॥ਦੋਹਰਾ ॥ਅਧਿਕਾਰੀ[16] ਹੌਂ ਜਾਨਿਕੈ ਉਪਦੇਸ਼ਤਿ ਥੋ ਤੋਹਿ[17] ਹੋਹੁ। ਅਧਮ ਖਗ[18] ਸਭਿਨਿ ਤੇ ਸਹਹੁ ਸ੍ਰਾਪ ਅਬ ਮੋਹਿ[19]–॥੫੦॥ ਚੌਪਈ ॥ ਬਾਇਸ[20] ਦੇਹਿ ਤਬਹਿ ਮਮ ਭਈ।ਹਾਥ ਬੀਦਿਕੈ ਉਸਤਤਿ ਕਈ।–ਸੱਤਿ[21] ਸ੍ਰਾਪ ਹੋਵਹਿ ਰਿਖਿ ਤੇਰਾ।

---

[1]ਭਰਮਦਾ ਫਿਰ। [2]ਨਿਰਾਦਰ । [3]ਪਖੰਡੀ। [4]ਤਿਸਨੇ। [5]ਸ਼ਿਵ ਜੀ (ਅੱਗੇ)। [6]ਬੇਨਤੀ ਕੀਤੀ। [7]ਸ਼ਿਵ ਜੀ। [8]ਗਲੇ ਵਿਚ। [9]ਇਕ ਰਿਖੀ ਦਾ ਨਾਮ। [10]ਪਾਸ। [11]ਸਰਗੁਣ (ਬਾਬਤ)। [12]ਨਿਰਗੁਣ ਵਿਚ ਯੁੱਜਤਾਂ ਦੇ। [13]ਉਲਟੀ। [14]ਤਰਕਾਂ ਸਮੇਤ (ਅ) ਪੰਖੀਆਂ ਸਦਰਸ਼। [15]ਮੋੜਦਾ ਹੈਂ। [16]ਉਪਦੇਸ਼ ਦੇਣੇ ਜੋਗ ਜਗਜਾਸੂ। [17]ਤੈਨੂੰ । [18]ਨੀਵਾਂ ਪੰਛੀ! [19]ਮੇਰਾ। [20]ਕਾਂ। [21]ਸੱਚਾ!

ਮੁਝ ਕੋ ਲਖਹੁ ਆਪਨੋ ਚੇਰਾ[1]॥੫੧॥ ਕ੍ਰਿਪਾ ਦ੍ਰਿਸ਼ਟਿ ਅਬ ਮੋ ਪਰ ਕੀਜੈ। ਅਸ ਪ੍ਰਕਾਰ ਕੌ ਬਰ ਇਕ ਦੀਜੈ । ਰਹੈ ਗਯਾਨ ਮੇਰੇ ਉਰ ਮਾਂਹੀ। ਬਾਇਸ[2] ਬਪੁ ਧਰਿ ਬਿਸਰੌਂ ਨਾਂਹੀ-॥ ੫੨ ॥ ਸੁਨਿ ਲੌਮਸ ਰਿਖਿ ਭਯੋ ਕ੍ਰਿਪਾਲਾ। ਮੁਖ ਤੇ ਬੋਲਨੋ ਬਚਨ ਰਸਾਲਾ।–ਹੋਵਹਿ ਸਦਾ ਰਿਦੇ ਤਵ ਗਯਾਨਾ। ਆਤਮ ਰੂਪ ਲਖਹਿੰ ਸੁਖ ਥਾਨਾ ॥ ੫੩॥ ਤੁਝ ਪਰ ਹੈ ਕਰੁਨਾ ਅਬ ਮੋਰੀ। ਇਕ ਬਰ ਦੇਵੌਂ ਔਰ ਬਹੋਰੀ। ਮ੍ਰਿੱਤੁ ਹੋਇ ਜਬ ਕਰਿ ਚਿਤ ਚਾਹੀ[3]। ਬਿਨ ਚਾਹੇ ਮ੍ਰਿੱਤੁ ਹੈ ਕਬ ਨਾਂਹੀ–॥ ੫੪ ॥ ਸੋਰਠਾ ॥ ਸੁਨਿ ਤਿਹ ਕੋ ਅਸ ਬੈਨ ਹਰਖਤਿ ਆਵਾ ਥਾਨ ਇਹ । ਭੀ ਬਿਸਾਲ ਮਨ ਚੈਨ ਨਹਿੰ ਤਜਾਗੌਂ ਅਬ ਦੇਹਿ ਕੋ ॥ ੫੫ ॥ ਪ੍ਰੇਮ ਭਗਤਿ ਰਸ ਆਇ ਕਾਕ ਜਨਮ ਕੋ ਪਾਇਕੈ*। ਨਹਿੰ ਤਜਿਓ ਅਬ ਜਾਇ ਰਹੌਂ ਸਦਾ ਆਨੰਦ ਮਨ[3] ॥੫੬॥ ਚੌਪਈ ॥ ਅਸ ਪ੍ਰਕਾਰ ਸਭਿ ਕਥਾ ਸੁਨਾਈ। ਚਲਿਨੋ ਤਜਾਰ ਭਏ ਜਗਰਾਈ[5]। ਕਰੀ ਪਰਸਪਰ ਦੁਹ ਦਿਸ਼ਿ ਬੰਦਨ। ਅੱਗ੍ਯਾ ਗਮਨੇ ਦੇਖ ਨਿਕੰਦਨ ॥੫੭॥ ਜਿਹਠਾਂ ਦੱਤਾਤ੍ਰੇਯ† ਸੁਜਾਨਾ। ਹਾਥ ਆਮਲਕ[4]

[1]ਦਾਸ। [2]ਕਾਂ। [3]ਇੱਛਾ। [4]ਭਾਵ ਗੁਰੂ ਜੀ। [5]ਜੈਸੇ ਹੱਥ ਵਿਚ ਆਂਵਲਾ ਹੁੰਦਾ ਹੈ।

*ਕਾਕ ਭੁਸ਼ੁੰਡ ਦੀ ਕਥਾ ਇਕ ਦ੍ਰਿਸ਼ਟਾਂਤਿਕ ਕਥਾ ਹੈ, ਜਿਸ ਦਾ ਭਾਵ ਅਰਥ ਇਹ ਹੈ ਕਿ ਅੱਡ ਅੱਡ ਮਤਾਂ ਦੇ ਉਪਾਸਕਾਂ ਵਿਚ ਵੈਰ ਵਿਰੋਧ ਤੇ ਤਅੱਸਬ ਨਹੀਂ ਚਾਹੀਦਾ । ਬਾਕੀ ਕਥਾ ਤੇ ਉਸ ਦਾ ਸ੍ਥਾਪਿਤ ਹੋਕੇ ਕਾਂ ਬਣਨਾ ਤੇ ਫੇਰ ਪੂਰਨ ਪਦ ਨੂੰ ਪਾਕੇ ਭੀ ਕਾਂ ਹੀ ਰਹਿਣਾ, ਇਹ ਪੌਰਾਣਕ ਅਖਯਾਨਕਾਂ ਦਾ ਤ੍ਰੀਕਾ ਇਸੇ ਕਿਸਮ ਦਾ ਹੈ । ਕਾਉਂ ਕਹਿਣ ਤੋਂ ਇਕ ਮੁਰਾਦ ਚਿਰੰਜੀਵੀ ਦੀ ਭੀ ਹੈ, ਕਾਂ ਦੀ ਉਮਰ ਵਡੀ ਹੁੰਦੀ ਹੈ । ਕਾਂ ਬੋਲਦਾ ਬਹੁਤਾ ਹੈ, ਉਪਦੇਸ਼ਕ ਦੂਸਰੇ ਸਾਧਾਰਣ ਮਨੁੱਖਾਂ ਤੋਂ ਬਹੁਤਾ ਬੋਲਦੇ ਹਨ। ਕਦੇ ਕਦੇ ਐਸਾ ਭੀ ਹੋਇਆ ਹੈ ਕਿ ਕਈ ਜਾਤੀਆਂ ਦੇ ਜਾਤੀ ਚਿੰਨ੍ਹ ਹੁੰਦੇ ਹਨ, ਪੌਰਾਣਕਾਂ ਨੇ ਓਹ ਉਹਨਾਂ ਦੇ ਸਰੀਰ ਹੀ ਮੰਨ ਲਏ ਹਨ। ਮਸਲਨ ਨਾਗ ਜਾਤੀ ਦਾ ਚਿੰਨ੍ਹ ਨਾਗ ਸੀ, ਉਹਨਾ ਨੂੰ ਸਰਪ ਦੇਹੀ ਵਾਲੇ ਕਹਿ ਦੇਂਦੇ ਹਨ;ਤਿਵੇਂ ਕਿਸੇ ਕਾਂ ਦੇ ਨਿਸ਼ਾਨ ਵਾਲੇ ਨੂੰ ਕਾਂ ਹੀ ਮੰਨ ਲਿਆ ਗਿਆ ਜਾਪਦਾ ਹੈ। ਇਹ ਗਲ ਅਜ ਕਲ ਭੀ ਹੈ, ਤੇ ਕਦੇ ਟਪਲੇ ਦੇ ਸਕਦੀ ਹੈ। ਮਸਲਨ ਜਰਮਨ ਲੋਕਾਂ ਦਾ ਚਿੰਨ੍ਹ ਉਕਾਬ ਹੈ, ਕਦੇ ਕੋਈ ਇਨ੍ਹਾਂ ਨੂੰ ਉਕਾਬ ਦੇਹੀ ਵਾਲੇ ਹੀ ਵਰਣਨ ਕਰਨ ਦੀ ਭੁੱਲ ਕਰ ਸਕਦਾ ਹੈ, ਰੂਸੀਆਂ ਦਾ ਚਿੰਨ੍ਹ ਰਿੱਛ ਹੈ, ਅੰਗਰੇਜ਼ਾਂ ਦਾ ਸ਼ੇਰ ਹੈ, ਖਾਲਸੇ ਦਾ ਤਲਵਾਰ ਹੈ।

†ਦੱਤਾਤ੍ਰੇਯ ਇਕ ਪੁਰਾਤਨ ਸਮੇਂ ਦੇ ਤਪੱਸ੍ਵੀ ਹੋਏ ਹਨ, ਉਹਨਾਂ ਦੀ ਸਾਖੀ ਅੱਗੇ ਦਿੱਤੀ ਹੈ। ਇਹ ਹੋ ਸਕਦਾ ਹੈ ਕਿ ਤਦ ਤੋਂ ਜੋਗ ਸਾਧਨਾਂ ਨਾਲ ਪ੍ਰਾਣ ਯਾਮ ਕਰਕੇ

[ਬਾਕੀ ਟੁਕ ਏ ਦੇ ਅਗਲੇ ਪੰਨੇ ਦੇ ਹੇਠ]

ਆਤਮ ਗਜਾਨਾ । ਜਿਨ ਕੀਨੋ ਸਭਿ ਜਗ ਸੰਨਜਾਸਾ । ਭਾ ਬਿਰਕਤ ਬਹੁ ਫਿਰਨੋ ਉਦਾਸਾ ॥ ੫੮ ॥ ਬਿੰਸਤ ਚਤੁਰ[1] ਗੁਰੂ ਜਿਨ ਕੀਨੇ । ਏਕੁੰਕਾਰ ਰੰਗ ਮਹਿੰ ਭੀਨੇ[2] । ਤ੍ਰਿਣ ਸਮ[3] ਤੀਨ ਲੋਕ ਸੁਖ ਤਜਾਗਾ । ਸਦਾ ਬ੍ਰਹਮ ਸੁਖ ਸੋਂ ਅਨੁਰਾਗਾ ॥ ੫੯ ॥ ਪਰਮ ਤੱਤ ਬੇਤਾ ਰਸ ਲੀਨਾ । ਮਹਾਂ ਮੁਨੀ ਗੁਨ ਗੁਨਹਿ ਪ੍ਰਬੀਨਾ । ਤਿਹ ਕੇ ਨਿਕਟ ਜਾਤਿ ਭੇ ਠਾਂਢੇ । ਸੋ ਪੌਢਨੋ ਉਰ ਆਨੰਦ ਬਾਢੇ ॥੬੦॥ ਲੋਚਨ ਮੁੰਦ੍ਰਿਤ ਭ੍ਰੁਸ਼ਨ ਠਾਨੀ॥ਅੰਤਰ ਰਸ ਕੋ ਰਸਿਕ ਗਿਆਨੀ। ਤਿਹ ਬਿਲੋਕਿ ਬੋਲਨੋ ਮਰਦਾਨਾ।'ਹੇ ਪ੍ਰਭੂ! ਪੌਢਾ ਕੌਨ ਮਹਾਨਾ? ॥੬੧॥ ਵਡ ਉਨਮੱਤ[4] ਦੇਹਿ ਜਿਹ ਭਾਰੀ॥ਪਰਨੋ ਅਡੋਲ ਮਸ਼ਟ ਮੁਖ ਧਾਰੀ । ਇਸ ਬੁਲਾਇ ਕੈ ਬੋਲਿ ਸੁਨੀਜੈ । ਬਹੁਰੋ ਅਪਨੋ ਗਜਾਨ ਭਨੀਜੈ[5]॥੬੨॥ ਸ਼੍ਰੀ ਗੁਰੂ ਕਹੈਂ 'ਸੁਨਹੁ ਮਰਦਾਨਾ !। ਇਹ ਹੈ ਦੱਤਾਤ੍ਰੇਯ ਮਹਾਨਾ। ਜਗ ਮਹਿੰ ਭਯੋ ਵਡੋ ਅਵਧੂਤਾ । ਸਦਾ ਸਥਿਰ ਜਿਹ ਕੀ ਮਤਿ[6] ਪੂਤਾ' ॥੬੩॥ ਸਦਾ ਬਿਦੇਹੀ ਰਹਿਤਿ ਅਡੋਲਾ । ਪਾਯੋ ਆਤਮ ਅਨੰਦ ਅਤੋਲਾ' । ਸ਼੍ਰੀ ਅੰਗਦ ਜੀ ਸੁਨਹੁ ਕਹਾਨੀ । ਮੈਂ ਬਿਲੋਕਿ ਪੁਨ ਬੋਲਨੋ ਬਾਨੀ ॥ ੬੪ ॥ 'ਸ਼੍ਰੀ ਗੁਰ ! ਹਮਨੈ ਸੁਨਨੋ ਸੁ ਨਾਮਾ । ਦਤਾਤ੍ਰੇਯ ਭਾ ਜਗ ਅਭਿਰਾਮਾ[7] । ਤੁਮ ਕਰੁਨਾ ਤੇ ਲੋਚਨ ਦੇਖਾ । ਪਰਮਹੰਸ[8] ਅਵਧੂਤ[9] ਵਿਸ਼ੇਖਾ[10] ॥ ੬੫ ॥ ਅਬ ਇਹ ਬਦਨ ਬੁਲਾਯਾ ਚਹਿਯੇ । ਗਜਾਨ ਬਚਨ ਕੋ ਸੁਨਿਯੇ ਕਹਿਯੇ । ਬੋਲੇ ਤੇ ਮਤ ਹੋਇ ਲਖਾਈ । ਭ੍ਰੁਸ਼ਨ ਤੇ ਨਹਿੰ ਜਾਨਨੋ ਜਾਈ' ॥ ੬੬ ॥ ਸ੍ਰੈਯਾ ॥ ਸ਼੍ਰੀ ਗੁਰ ਬੈਨ ਭਨੇ ਤਬ ਹੀ 'ਤੁਮ ਹੋਤਿ

[1]ਚੌਬੀਸ । [2]ਭਿੱਜਾ । [3]ਤਿਨਕੇ ਵਤ । [4]ਮਸਤ । [5]ਕਹੀਏ । [6]ਬੁਧਿ । [7]ਪਵਿੱਤ੍ਰ । [8]ਸੁੰਦਰ । [9]ਗਿਆਨਵਾਨ । [10]ਸੰਨਜਾਸੀ । [11]ਬੜਾ ।

[ਪਿਛਲੇ ਪੰਨੇ ਦੀ ਬਾਕੀ ਟ੍ਰਨ]

ਆਪਣੀ ਆਯੂ ਵਧਾਕੇ ਤਦ ਤਕ ਜੀਉਂਦਾ ਹੋਵੇ । ਇਤਿਹਾਸਕਾਰਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਇਕ ਐਸੇ ਯੋਗੀ ਨੂੰ ਚਾਲੀ ਦਿਨ ਸੁਆਸ ਚੜ੍ਹਾਕੇ ਅਡੋਲ ਬੈਠਾ ਰਿਹਾ ਤੱਕਿਆ ਸੀ, ਜਿਸ ਦੇ ਦੁਆਲੇ ਪਹਿਰੇ ਬੀ ਖੜੇ ਰਹੇ ਸਨ ਕਿ ਠੀਕ ਬੈਠਾ ਰਹਿੰਦਾ ਹੈ ਕਿ ਨਹੀਂ ।

ਇਨ੍ਹਾਂ ਪਹਾੜਾਂ ਵਿਚ ਤਪੱਸ੍ਵੀ ਤਿਆਗੀ ਹੁਣ ਬੀ ਮਿਲਦੇ ਹਨ, ਉਮਰਾ ਬੀ ਆਬੋ ਹਵਾ ਸਰਦ ਹੋਣ ਕਰਕੇ ਬੜੀਆਂ ਵਡੀਆਂ ਹਨ । ਹੋ ਸਕਦਾ ਹੈ ਇਸ ਨਾਮ ਦਾ ਸਾਧੂ ਉਸ ਸਮੇਂ ਕੋਈ ਮਿਲਿਆ ਹੋਵੇ, ਤੇ ਸਾਖੀ ਵਾਲੇ ਨੇ ਪੁਰਾਤਣ ਨਾਮ ਨਾਲ ਇਸ ਦਾ ਨਾਮ ਜਾ ਚਲਾਇਆ ਹੋਵੇ । ਅਸਲੀ ਜਨਮ ਸਾਖੀ ਵਿਚ ਪ੍ਰਸੰਗ ਕਿਵੇਂ ਸੀ ? ਉਹ ਬਿਆਸਾ ਦੇ ਤ੍ਰੈਗਾਂ ਦੇ ਸਪੁਰਦ ਹੋ ਚੁਕਾ ਹੈ ।

ਸਰੀਰ ਤੇ ਬੋਲਤਿ ਨਾਂਹੀ। ਜੌ ਲਗ ਦੇਹਿ,ਨਿਰਾਸ[1] ਨ ਤੌ ਲਗ,ਯੌਂ ਸੁਨਿਕੈ ਸਮਝੋ ਮਨ ਮਾਂਹੀ। ਖੋਲਹੁ ਨੈਨ ਰਖੋ ਮਨ ਕੋ ਥਿਰ ਔਰ ਬਿਲੋਕ ਨ ਚਿੱਤ ਭੁਲਾਹੀ। ਏਕ ਹੀ ਬਯਾਪਕ ਹੈ ਸਭਿ ਮੈਂ ਕਰਤਾਰ ਬਿਨਾ ਘਟ ਕੋ ਨਹਿੰ ਆਹੀ' ॥ ੬੭ ॥ ਸ੍ਰੈਯਾ॥ ਦੱਤ ਕਹੈ 'ਕਛੁ ਕਾਜ ਨਹੀਂ ਜਗ, ਬੋਲਨ ਕੋ ਨਹਿੰ ਮੋਹਿ ਸੁਭਾਊ। ਆਸ ਕੋ ਛੋਰਿ ਨਿਰਾਸ ਭਯੋ, ਮਨ ਕੀਨ ਸਦਾ ਥਿਰ ਨਾਂਹਿ ਭੁਲਾਊ। ਪੂਰਨ ਭੀ ਕਰੁਨਾ ਹਮ ਪੈ, ਉਰ ਬੀਚ ਬਸਨੋ ਤਿਹ ਸੋਂ ਲਿਵ ਲਾਊਂ। ਰੋਮਹਿ ਰੋਮ ਰਚਨੋ ਸੁ ਭਲੀ ਬਿਧਿ, ਕਨੋਂ ਰਸਨਾ ਅਬ ਬੈਨ ਅਲਾਊਂ' ॥੬੮॥ ਚੌਪਈ॥ ਸੁਨਿ ਤਿਹ ਮਤ ਕੋ ਸ਼੍ਰੀ ਗੁਰ ਬੋਲੇ। 'ਧੰਨ ਤੁਮੇ ਮਨ ਰਹਿਤਿ ਅਡੋਲੇ। ਆਤਮ ਗਯਾਨ ਉਦਧਿ ਕੇ ਮਾਂਹੀ। ਰਹਉ ਮੀਨ[2] ਜਿਉਂ ਮਗਨ ਸਦਾ ਹੀ ॥ ੬੯ ॥ ਕੁੰਡਲ[3] ਕਟਕਾਦਿਕ[4] ਲੰਕਾਰਾ[5]। ਸਭਿ ਕੂਰੇ ਉਰ ਬੀਚ ਬਿਚਾਰਾ। ਜੋ ਕੰਚਨ ਹੈ ਸਰਬ ਅਧਾਰਾ। ਸੋ ਸਾਚੋ ਨੀਕੀ ਬਿਧਿ ਧਾਰਾ' ॥ ੭੦॥ ਅਸ[6] ਕਹਿ ਕਰਿ ਮਿਲਿ ਆਪਸ ਮਾਂਹੀ। ਹਰਖਤਿ ਭੇ ਦੁਹਿਦਿਸ਼ ਸੁਖ ਪਾਹੀ। ਕੇਤਿਕ ਕਾਲ ਬੈਠਿ ਤਿਹ ਪਾਸਾ। ਚਲਿਨੇ ਤਯਾਰ ਭਏ ਸੁਖ ਰਾਸਾ॥੭੧॥ਕਰਿ ਬੰਦਨ ਕੋ ਸੀਸ ਨਿਵਾਏ। ਆਗੇ ਸ਼੍ਰੀ ਗੁਰ ਬਹੁਰ ਸਿਧਾਏ। ਕਮਲ ਬਦਨ ਸੁਖ ਸਦਨ ਸੁਹਾਵਨ। ਪੂਰਨ ਧਯਾਇ ਭਯੋ ਮਨ ਭਾਵਨ ॥ ੭੨ ॥ ਇਤਿਸ਼੍ਰੀ ਗੁਰਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਕਾਕ ਭਸ਼ੁੰਡ, ਦੱਤਾਤ੍ਰੇਯ' ਪ੍ਰਸੰਗ ਬਰਨਨੰ ਨਾਮ ਪੈਂਸਠਮੋਂ ਅਧਜਾਯ ॥ ੬੫ ॥

੬੬. [ਗੁਰ ਚਰਣ ਮੰਗਲ। ਪ੍ਰਹਲਾਦ]

ਦੋਹਰਾ॥ ਸ਼੍ਰੀ ਗੁਰ ਚਰਨ ਸ਼ਰੰਨ ਪਰ, ਜਨਮ ਮਰਨ ਹਰਿ ਪੀਰ।
ਜਨੋਂ ਪਾਰਸ ਰੰਕਹਿ ਮਿਲੈ, ਦਾਰਿਦ ਰਹੈ ਨ ਤੀਰ*॥੧॥

{ ਰੰਕਹਿ=ਕੰਗਾਲ ਨੂੰ [ਸ਼ੰ: ਰਙ੍ਕ]। ਦਾਰਿਦ=ਗ਼ਰੀਬੀ, ਕੰਗਾਲਤਾਈ। ; ਤੀਰ=ਕੰਢੇ, ਕੋਲ, ਨੇੜੇ। }

ਅਰਥ–(ਹੇ ਮਨ !) ਸ਼੍ਰੀ ਗੁਰੂ ਜੀ ਦੇ ਚਰਨਾਂ ਦੀ ਸ਼ਰਨ ਪਉ (ਤੇ) ਜਨਮ ਮਰਨ ਦੀ ਪੀੜਾ ਦੂਰ (ਕਰਾ ਲੈ), ਜਿਸ ਤਰ੍ਹਾਂ ਕੰਗਾਲ ਨੂੰ (ਜੇ) ਪਾਰਸ ਮਿਲ ਜਾਵੇ (ਤਾਂ) ਕੰਗਾਲਤਾਈ (ਉਸ ਦੇ) ਨੇੜੇ ਨਹੀਂ ਰਹਿ ਜਾਂਦੀ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਅੱਗੂਜ ਸ਼੍ਰੀ ਗੁਰ ਕੀਨ ਪਯਾਨੰ।

[1]ਨਾ-ਉਮੇਦ। [2]ਮੱਛੀ। [3]ਵਾਲੇ। [4]ਕੜੇ ਆਦਿਕ। [5]ਗਹਿਣੇ। [6]ਐਸੇ। *ਪਾ:–ਪੀਰ=ਪੀੜਾ।

ਅਲਲਾਚੀਨ* ਬਿਹੰਗ ਜਿਹ ਥਾਨੰ। ਗਜਨ[1] ਗਹਿਤਿ[2] ਜੋ ਨਿਜ ਪਗ ਚੂੰਚੇ[3]। ਲੇਕਰਿ ਉਡ ਜਾਵਹਿ ਨਭ ਊਚੇ ॥ ੨ ॥ ਜਿਨ ਕੋ ਦੀਰਘ ਦੇਹਿ ਅਕਾਰਾ। ਜੁਗ ਪੰਖਨ ਕੋ ਵਡ ਬਿਸਤਾਰਾ। ਹੁਤੇ ਜਹਾਂ ਪਹੁੰਚੇ ਸੁਖਰਾਸਾ। ਕਰਤਿ ਤਹਾਂ ਪ੍ਰਹਲਾਦ ਸੁ ਬਾਸਾ ॥੩॥ ਲੋਚਨ ਮੂੰਦਿਤ ਬੈਠਨੋ ਜਹਿੰਵਾ। ਚਲਿ ਸ਼੍ਰੀ ਨਾਨਕ ਪਹੁੰਚੇ ਤਹਿੰਵਾ। 'ਸ਼੍ਰੀ ਕਰਤਾਰੰ ਸ਼੍ਰੀ ਕਰਤਾਰਾ'। ਊਚੀ ਧੁਨਿ ਸੋਂ ਕੀਨ ਉਚਾਰਾ ॥ ੪ ॥ ਛੁਟਨੋ ਧਯਾਨ ਜਬ ਪ੍ਰਭੁ ਕੋ ਦੇਖਾ। ਮਨ

[1]ਹਿਰਨ, ਛੋਟਾ ਬਾਰਾਂ ਸਿੰਗਾ। ਫਾ:, ਗੋਜ਼ਨ। (ਅ) ਹਾਥੀ। [2]ਫੜਦਾ। [3]ਚੁੰਝ ਨਾਲ।

*ਅਲਲਾਚੀਨ ਤੋਂ ਭ੍ਰਮ ਹੁੰਦਾ ਹੈ ਕਿ ਅਸਲ ਬਾਲੇ ਵਾਲੀ ਸਾਖੀ ਵਿਚ ਕੋਈ ਸਾਖੀਆਂ ਤਿੱਬਤ ਤੇ ਚੀਨ ਦੀਆਂ ਹੋਣਗੀਆਂ, ਜੋ ਹਿੰਦਾਲੀਆਂ ਨੇ ਹੋਰ ਰੂਪ ਵਿਖੇ ਢਾਲਕੇ ਲਿਖੀਆਂ। ਅਲਲਾਚੀਨ ਦਾ ਪ੍ਰਸੰਗ ਬਿਗੜੀ ਹੋਈ ਜਨਮ-ਸਾਖੀ ਦੇ ਪੜ੍ਹਨ ਤੋਂ ਸੰਸਾ ਨਹੀਂ ਰਹਿ ਜਾਂਦਾ ਕਿ ਇਹ ਸਾਖੀ ਕਿਸ ਮਨੋਰਥ ਨਾਲ ਰਚੀ ਗਈ ਹੈ। ਓਥੇ ਦੱਸਿਆ ਹੈ ਕਿ ਇਸ ਕਠਨ ਥਾਵੇਂ ਅੱਗੇ ਇਕ ਕਬੀਰ ਆਯਾ ਹੈ, ਦੂਜੇ ਤੁਸੀਂ ਆਏ ਹੋ, ਤੇ ਤੀਸਰਾ ਤੁਹਾਡੇ ਮਗਰੋਂ ਹਿੰਦਾਲ ਆਵੇਗਾ। ਹਿੰਦਾਲ ਦੀ ਪਦਵੀ ਗੁਰੂ ਜੀ ਦੇ ਤੁੱਲ ਦੱਸਣਾ ਸਾਖੀ ਕਰਤਾ ਦਾ ਮਨੋਰਥ ਸੀ। ਸਾਡੇ ਕਵੀ ਜੀ ਨੇ ਇਸ ਸਾਖੀ ਨੂੰ ਤਾਂ ਲੈ ਲਿਆ ਹੈ ਤੇ ਹਿੰਦਾਲ ਵਾਲੀ ਗਲ ਕੱਢ ਦਿੱਤੀ ਹੈ।

ਅਲਲਾਚੀਨ ਬਿਹੰਗ, ਗ਼ਾਲਬਨ ਕੋਈ ਅਤੀਤ ਚੀਨੀ ਸਾਧੂ ਹੋਣਾ ਹੈ ਜਿਸ ਨਾਲ ਵਾਰਤਾਲਪ ਹੋਈ, ਕਿਉਂਕਿ ਜਨਮਸਾਖੀ ਨੇ ਅਲਲਾਚੀਨ ਦੀ ਗੱਲ ਸ਼ਾਤ ਦਿੱਤੀ ਹੈ। ਇਸ ਨਾਮ ਦੇ ਪਰਬਤ ਲਈ ਖੋਜ ਕਰੀਏ ਤਾਂ ਛੋਟੀ ਤਿੱਬਤ ਯਾ ਲੱਦਾਖ਼ ਵਿਚ ਲੱਦਾਖ਼ ਦੀ ਰਾਜਧਾਨੀ 'ਲੇਹ' ਤੋਂ ਉਰੇ ਇਕ ਅਲਾਚੀ ਯਾ ਅਲਚੀ ਜਗਾ ਆਉਂਦੀ ਹੈ, ਜਿਥੇ ਸਿੰਧ ਨਦੀ ਉਤੇ ਪੁਲ ਹੈ। ਸ਼ਾਯਦ ਏਸ ਇਲਾਕੇ ਤੋਂ ਮੁਰਾਦ ਹੋਵੇ।

ਫੇਰ ਅਲਲਾਚੀਨ ਪੰਛੀ ਬੀ ਲਿਖਿਆ ਹੈ, ਮੁਰਾਦ ਗ਼ਾਲਬਨ 'ਇਲਲਾ-ਚੀਨੀ' ਤੋਂ ਹੋਵੇ। ਇਲ=ਚੀਲ ਤੋਂ ਵਡੇਰਾ ਮਾਸਾਹਾਰੀ ਪੰਛੀ ਹੈ, ਇਲਲਾ=ਸਭ ਤੋਂ ਵੱਡਾ ਮਾਸਾਹਾਰੀ ਪੰਛੀ ਜਿਸ ਨੂੰ ਉਕਾਬ ਕਹਿੰਦੇ ਹਨ। ਇਲਲਾਚੀਨ=ਚੀਨੀ ਉਕਾਬ। ਉੱਚੇ ਚਿਟਾਨਾਂ ਤੇ ਇਕ ਪੰਛੀ ਉਕਾਬ ਨਾਮੇ ਹੁੰਦਾ ਹੈ, ਜੋ ਹਿਰਨ, ਲੇਲੇ ਆਦਿ ਚੁੱਕ ਖੜਦਾ ਹੈ। ਸਗੋਂ ਏਹ ਪੰਛੀ ਇੰਨੇ ਵੱਡੇ ਬੀ ਹੁੰਦੇ ਹਨ ਕਿ ਤਾਤਾਰੀ ਕਿਰਗਿਜ਼ ਲੋਕੀ ਉਕਾਬ ਸ਼ਿਕਾਰ ਵਾਸਤੇ ਪਾਲਦੇ ਹਨ, ਜਿਸ ਨੂੰ ਓਹ 'ਬੇਰਕੂਤ' ਕਹਿੰਦੇ ਹਨ, ਇਹ ਉਕਾਬ, ਹਰਨ, ਬਘਿਆੜ ਤੇ ਲੂੰਬੜ ਤਕ ਨੂੰ ਚੁੱਕ ਖੜਦਾ ਹੈ।

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

ਮਹਿੰ ਬਿਸਮਤਿ ਭਯੋ ਬਿਸ਼ੇਖਾ। ਬੂਝਨੋ 'ਕੌਨ, ਕਹਾ ਤੇ ਆਏ? ਇਹ ਠਾਂ ਤੁਮ ਕੋ ਕੌਨ ਲਿਆਏ?॥ ੫॥ ਨਰ ਕੀ ਨਹੀਂ ਰੀਮਤਾ ਈਹਾਂ। ਆਗੇ ਜਾਵਨ ਕਿਹ ਠਾਂ ਪ੍ਰੀਹਾ?'। ਅਸ ਪੂਕਾਰ ਕੇ ਸੁਨਿ ਕਰਿ ਬੈਠਾ। ਤਿਹ ਸੋਂ

[ਪਿਛਲੇ ਪੰਨੇ ਦੀ ਬਾਕੀ ਟੂਕ]

ਖਿਆਲ ਇਹ ਕਹਿੰਦਾ ਹੈ ਕਿ ਮਾਨਸਰੋਵਰ ਤੋਂ ਸਤਿਗੁਰ ਸਿੱਧੇ ਯਾ ਇਧਰ ਉਧਰ ਫਿਰ ਟੁਰਕੇ ਲਾਸਾ (ਤਿੱਬਤ ਦੀ ਰਾਜਧਾਨੀ) ਗਏ ਹਨ ਤੇ ਓਥੋਂ ਚੀਨ ਗਏ, ਨਾਨਕਿਨ ਆਦਿ ਹੋਕੇ ਬ੍ਰਹਮਾ ਦੇ ਰਸਤੇ ਤਨਾਸਰਮ (ਧਨਾਸਰੀ ਦੇਸ) ਹੋਕੇ ਫੇਰ ਉੱਤਰੀ ਪਹਾੜਾਂ ਦੇ ਰਸਤੇ ਹੀ ਵਾਪਸ ਆਕੇ ਜੰਮੂ ਤੋਂ ਹੇਠਾਂ ਉੱਤਰੇ ਹਨ। ਕਸ਼ਮੀਰ ਰਿਆਸਤ ਦੇ ਤਹਿਸੀਲਦਾਰ ਸਰਦਾਰ ਤੀਰਥ ਸਿੰਘ ਜੀ ਘਰਜਾਖੀਏ ਨੂੰ ਇਕ ਵੇਰ ਕਿਸ਼ਤਵਾੜ ਦੇ ਇਲਾਕੇ ਵਿਚ ਤਿੱਬਤ ਦੇ ਰਸਤੇ ਦੋ ਚੀਨੀ ਯਾਤ੍ਰੂ ਅੰਮ੍ਰਿਤਸਰ ਨੂੰ ਆ ਰਹੇ ਮਿਲੇ ਸਨ, ਓਹ ਦੱਸਦੇ ਸਨ 'ਕਿ ਅਸੀਂ ਚੀਨੀ ਹਾਂ, ਨਾਨਕਿਨ ਸ਼ਹਿਰ ਦੇ ਨੇੜੇ ਰਹਿਣ ਵਾਲੇ ਹਾਂ। ਗੁਰੂ ਨਾਨਕ ਦੇਵ ਜੀ ਸਾਡੇ ਦੇਸ਼ ਗਏ ਹਨ, ਅਸੀਂ ਉਨ੍ਹਾਂ ਦੇ ਸ਼ਰਧਾਲੂ ਹਾਂ ਤੇ ਅੰਮ੍ਰਿਤਸਰ ਜੀ ਦੀ ਯਾਤ੍ਰਾ ਲਈ ਜਾ ਰਹੇ ਹਾਂ।' ਗੜਤੋਕ ਤੇ ਮਾਨਸਰੋਵਰ ਦੇ ਲਾਗੇ ਦੇ ਤਿੱਬਤੀ ਸਿੱਖਾਂ ਨੂੰ ਦੇਖਕੇ ਸਤਿਕਾਰ ਕਰਦੇ ਹਨ। ਕਈ ਤਿੱਬਤੀ ਲੋਕ ਹਰ ਸਾਲ ਅੰਮ੍ਰਿਤਸਰ ਨੂੰ ਆਪਣਾ ਤੀਰਥ ਮੰਨਕੇ ਯਾਤ੍ਰਾ ਲਈ ਆਉਂਦੇ ਹਨ, ਤਿੱਬਤੀ ਲੋਕਾਂ ਦਾ ਮੰਤ੍ਰ ਇਹ ਹੈ:—ਓਂ ਮਨੀ ਪਦਮਿ ਹੁੰ। (om mani padme hun) ਪਰ ਇਸ ਇਲਾਕੇ ਦੇ ਤਿੱਬਤੀ ਇਹ ਮੰਤਰ ਪੜ੍ਹਦੇ ਹਨ:— ਓਂ ਆਂਹੁੰ ਭੁਦਰਾ ਗੁਰੂ ਪਦਮਾ ਸਿਧੀ ਹੁੰ।

[ਦੇਖੋ ਪੂਰਬਾਰਧ ਅਧਜਾਯ ੬੪, ਅੰਕ ੭੪ ਦੀ ਟੂਕ, ਪੰਨਾ ੬੮੮)

ਇਨ੍ਹਾਂ ਗੱਲਾਂ ਤੋਂ ਪਤਾ ਲਗਦਾ ਹੈ ਕਿ ਗੁਰੂ ਜੀ ਤਿੱਬਤ ਵਿਚ ਤੇ ਚੀਨ ਦੇ ਕਿਸੇ ਹਿੱਸੇ ਵਿਚ ਫਿਰੇ ਹਨ। ਜੋ ਉਧਰ ਫਿਰੇ ਹਨ ਤਦ—ਉਨ੍ਹਾਂ ਦੇ ਮੰਦਰਾਂ ਵਿਚ, ਜਿਨ੍ਹਾਂ ਵਿਚ ਪੁਸਤਕਾਲੇ ਵੀ ਹਨ, ਬੁੱਤ ਵੀ ਹਨ, ਤੇ ਲਾਮੇ (ਸਾਧੂ) ਓਹਨੇ ਓਹਨੇ ਵਿਦਵਾਨ ਵੀ ਹਨ—ਇਨ੍ਹਾਂ ਲੋਕਾਂ ਨਾਲ ਮੇਲ ਜੋਲ ਚਰਚਾ ਵਿਚਾਰ ਜ਼ਰੂਰ ਹੋਏ ਹੋਣਗੇ। ਸ਼ਾਇਦ ਕੁਛ ਹਿੱਸਾ ਇਨ੍ਹਾਂ ਵਾਕਿਆਤ ਤੇ ਗੱਲਾਂ ਬਾਤਾਂ ਦਾ ਅਸਲੀ ਸਨਮਸਾਖੀ ਵਿਚ ਹੋਵੇ, ਜੋ ਪਿੰਦਾਲੀਆਂ ਨੇ ਸਭ ਉਡਾ ਦਿੱਤੀਆਂ।

ਇਨ੍ਹਾਂ ਅਧਜਾਵਾਂ ਵਿਚ ਸੁਮੇਰ ਤੋਂ ਟੁਰਕੇ ਕਾਕ ਭਸੁੰਡ, ਵੱਤਾ ਕ੍ਰੋਚ, ਪ੍ਰਹਲਾਦ, ਧ੍ਰੂ ਦੇ ਪ੍ਰਸੰਗ ਆਏ ਹਨ। ਏਹ ਸਾਰੇ ਪ੍ਰਸੰਗ ਕਵਿ ਜੀ ਨੇ ਸ਼ਾਸਤ੍ਰਾਂ ਵਿਚੋਂ ਆਪਣੇ ਪੜ੍ਹੇ ਹੋਏ ਇਸ ਤਰ੍ਹਾਂ ਦਿਖ ਦਿੱਤੇ ਹਨ ਕਿ ਕਥਾ ਜਾਣਨ ਵਾਲਿਆਂ ਨੂੰ ਓਥੋਂ ਹੀ ਸਾਰੀ ਕਥਾ ਮਲੂਮ ਹੋ ਜਾਵੇ। ਗੁਰੂ ਜੀ ਦੇ ਇਨ੍ਹਾਂ ਨਾਲ ਮਿਲਾਪ ਦਿੱਖ ਹਨ ਕਿ ਮਾਨੋਂ ਓਹ ਪਹਾੜਾਂ ਵਿਚ ਬੈਠੇ ਤਪ ਕਰ ਰਹੇ ਸਨ। ਹਾਂ, ਵਿੱਚ ਵਿੱਚ ਜ਼ਿਕਰ ਆ ਜਾਂਦਾ ਹੈ ਕਿ ਤੁਸੀਂ ਓਥੇ ਆ ਗਏ ਹੋ ਜਿੱਥੇ ਆਦਮੀ ਦੀ ਗਤੀ ਹੀ ਨਹੀਂ ਹੈ। ਯਥਾ:—

[ਬਾਕੀ ਟੂਕ ਅਗਲੇ ਪੰਨੇ ਤੇ ਹੈ।]

ਬੋਲੇ ਪੰਕਜ ਨੈਨਾ ॥ ੬ ॥ 'ਸਿਮਰਨੋ ਨਾਮ ਜੁ ਤੁਮ ਬਿਧਿ ਨੀਕੀ। ਸ਼ਰਧਾ ਧਰੀ ਅਧਿਕ ਨਿਜ ਜੀ ਕੀ।ਨਿਸ ਬਾਸੁਰ ਕੈ ਸਰਬ ਨਿਵਾਰਾ।ਏਕ* ਨਾਮ ਕੋ ਕੀਨ ਉਚਾਰਾ ॥ ੭ ॥ ਰੱਖਨਾ ਕਰੀ ਤੋਹਿ ਜਿਨ ਭੂਰੀ। ਦੋਖੀ ਮਾਰ ਬਿਦਾਰੇ ਦੂਰੀ। ਹਮ ਉਪਾਸਕੀ ਤਿਸੀ ਨਾਮ ਕੇ। ਗੁਣ ਸਿਮਰਹਿੰ ਸਦ

*ਪਾ:—ਸ੍ਰੀ।

[ਪਿਛਲੇ ਪੰਨੇ ਦੀ ਬਾਕੀ ਟੂਕ]

ਨਰ ਕੀ ਨਹੀ ਗੰਮਤਾ ਈਹਾਂ—ਅਧਜਾ: ੬੬ ਅੰਕ ੬
ਤਾਰੇ ਤਰੇ ਛੋਰ ਕਰਿ ਸਭਿ ਹੀਂ- ,, ੭੧ ,, ੨
ਰਹੇ ਪ੍ਰਕਾਸ਼ ਥਾਨ ਨਿਜ ਝਾਰੀ- ,, ੭੧ ,, ੫

ਇਨ੍ਹਾਂ ਤੋਂ ਪਤਾ ਚਲਦਾ ਹੈ ਕਿ ਧਰਤੀ ਹੇਠਾਂ ਰਹਿ ਗਈ ਹੈ ਤੇ ਸਤਿਗੁਰੂ ਜੀ ਅਕਾਸ਼ਾਂ ਵਿਚ ਚਲੇ ਗਏ ਹਨ।

ਇਹ ਗੱਲ ਫਿਰ ਧ੍ਰੂ ਜੀ ਸਫੁਟ ਕਹਿ ਦੇਂਦੇ ਹਨ:—

ਭੂਚਰ ਖੇਚਰੰ ਕਿਨ ਪਹੁੰਚਾਏ ?—ਅਧਜਾ: ੭੨ ਅੰਕ ੫੯

ਅਰਥਾਤ ਤੁਸੀਂ ਜ਼ਿਮੀਂ ਤੇ ਚੱਲਣ ਵਾਲੇ ਸਾਓ, ਤੁਹਾਨੂੰ ਅਸਮਾਨਾਂ ਵਿਚ ਚੱਲਣ ਵਾਲਿਆਂ ਵਿਚ ਕਿਨ ਪਹੁੰਚਾਯਾ ? ਭੋਯਾ ਗੁਰੂ ਜੀ ਅਸਮਾਨਾਂ ਵਿੱਚ ਫਿਰ ਰਹੇ ਹਨ, ਧਰਤੀ ਉੱਤੇ ਨਹੀਂ ਹਨ। ਇਸ ਦੇ ਹੁਣ ਦੋ ਪਹਿਲੂ ਹਨ:-ਇਕ ਤਾਂ ਇਹ ਕਿ ਖਗੋਲ ਵਿਦਯਾ ਦੇ ਦੱਸੇ ਮੰਡਲਾਂ ਵਿਚ ਫਿਰ ਰਹੇ ਹਨ, ਦੂਸਰੇ ਆਤਮਕ ਵਿਦਯਾ ਦੇ ਦੱਸੇ ਮੰਡਲਾਂ ਵਿਚ। ਮਸਲਨ 'ਧ੍ਰੂ' ਅਕਾਸ਼ਾਂ ਵਿਚ ਇਕ ਸਤਾਰਾ ਹੈ, ਜੋ ਠੀਕ ਉੱਤਰ ਵੱਲ ਹੈ, ਰਾਤ ਨੂੰ ਭੱਕ ਸਾਰੇ ਤਾਰੇ ਇਸ ਦੀ ਪ੍ਰਕ੍ਰਮਾ ਕਰਦੇ ਜਾਪਦੇ ਹਨ, ਸਾਡੀ ਪ੍ਰਿਥ੍ਵੀ ਤੋਂ ਮਾਨੋਂ ਇਹ ਸਾਰੇ ਦਿੱਸਦੇ ਤਾਰਿਆਂ ਦਾ ਕੇਂਦ੍ਰ ਹੈ। ਇਹ ਇੰਨੀ ਦੂਰ ਹੈ ਕਿ ਇਸ ਦਾ ਪ੍ਰਕਾਸ਼ ੫੦ ਵਰਹੇ ਵਿੱਚ ਪ੍ਰਿਥਵੀ ਤੇ ਅੱਪੜਦਾ ਹੈ। ਇਹ ਸਾਈਂ ਦੀ ਕੁਦਰਤ ਵਿੱਚ ਸੰਭਵ ਹੈ ਕਿ ਪਵਿੱਤ੍ਰ ਤੇ ਉੱਚੀਆਂ ਰੂਹਾਂ ਦਾ ਨਿਵਾਸ ਸਥਾਨ ਹੋਵੇ, ਤੇ ਸਾਡੇ ਮਾਤ ਲੋਕ ਦੇ ਭਗਤ ਧ੍ਰੂ ਜੀ ਏਥੇ ਮੁਖੀ ਸੱਜਣ ਹੋਣ। ਇਸੀ ਪ੍ਰਕਾਰ ਹੋਰਨਾਂ ਲੋਕਾਂ ਵਿਚ ਸਤਿਗੁਰੂ ਜੀ ਪ੍ਰਹਲਾਦ ਆਦਿ ਭਗਤਾਂ ਨੂੰ ਮਿਲੇ ਹੋਣ ਅਤੇ ਆਪ ਓਥੇ ਸਾਥੀਆਂ ਸਣੇ ਸੂਖਮ ਸਰੀਰ ਨਾਲ ਗਏ ਹੋਣ, ਤੇ ਜੇ ਏਹ ਆਤਮਕ ਮੰਡਲ ਹਨ, ਤਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸ਼੍ਰੀ ਜਪੁਜੀ ਦੇ ਅੰਤ ਵਿਚ ਰੂਹ ਦੀ ਝੁੱਕੀ ਅਨੁਸਾਰ ਉਸ ਦੇ ਨਿਵਾਸ ਦੇ ਟਿਕਾਣੇ ਯਾ ਅਵਸਥਾ ਏਹ ਦੱਸੀਆਂ ਹਨ:—

ਇਹ ਧਰਤੀ, ਧਰਮ ਖੰਡ, ਗਯਾਨ ਖੰਡ, ਸਰਮ ਖੰਡ, ਕਰਮ ਖੰਡ, ਸਚ ਖੰਡ।

ਗਯਾਨ ਖੰਡ ਵਿਚ ਸਤਿਗੁਰ ਜੀ ਨੇ ਇਨ੍ਹਾਂ ਦੇ ਨਿਵਾਸ ਗਿਣੇ ਹਨ:—ਕਾਨ੍ਹ, ਮਹੇਸ਼, ਬਰਮੇ, ਕਈ ਕਰਮ ਭੂਮੀਆਂ, ਕਈ ਮੇਰੁ (ਸੁਮੇਰੁ), ਧ੍ਰੂ ਉਪਦੇਸ਼ (ਭਾਵ, ਨਾਰਦ), ਸਿੱਧ, ਨਾਥ, ਬੁੱਧ ਤੇ ਓਥੇ ਬੜਾ ਤੇਜ ਭੀ ਦੱਸਿਆ ਹੈ ਯਥਾ-ਗਯਾਨ ਪਉੜ। ਤੇ ਓਥੇ ਨਾਦ ਬਿਨੋਦ ਕ੍ਰੋੜਾਂ ਆਨੰਦ ਹਨ। ਫਿਰ ਕਰਮ ਖੰਡ ਵਿਚ ਦੱਸਿਆ ਹੈ:—ਕਿ ਓਥੇ ਕਈ ਲੋਕਾਂ ਦੇ ਭਗਤ ਵਸਦੇ ਹਨ।

[ਬਾਕੀ ਟੂਕ ਏਥੇ ਅਗਲੇ ਪੰਨੇ ਤੇ ਹੈ।]

ਸੁਖ ਨਿਧਾਨ ਕੇ*॥੮॥ ਤਿਹ ਕੀ ਸ਼ਕਤਿ ਧਰਹਿੰ ਨਿਜ ਪਾਹੂ[1]। ਆਏ ਤੁਮ ਦਰਸ਼ਨ ਕੀ ਚਾਹੂ[2]। ਸੁਨਤਿ ਪ੍ਰਹਲਾਦ ਬਚੈਨ ਉਚਰਾ । 'ਕੋ ਬਾਸਨ ਧੋਇ ਉੱਜਲ ਕਰਾ ?॥ ੯ ॥ ਕਾਂਕੋ ਦੂਧ ਚੋਇ ਕਰਿ ਲੀਨਾ ? । ਕੌਨ ਤਾਵ ਸੋਂ ਤਾਵਨ ਕੀਨਾ ? । ਕੌਨ ਸਮਾਇਨ ਤਾਂ ਮਹਿੰ ਪਾਯਾ । ਕੌਨ ਥਾਨ ਦਧਿ[2] ਰਾਖਿ ਜਮਾਯਾ ?॥ ੧੦ ॥ ਕਿਸ ਬਿਧਿ ਮਥਿਕੈ ਕਾਢਨੋ ਮਾਖਨ?। ਪੁਨ ਕੈਸੇ ਕੀਨੋ ਤੁਮ ਚਾਖਨ ?। ਕਹਿਯੇ ਸਭਿ ਮੋ ਕੋ ਬੀਚਾਰਾ । ਜਿਹ ਬਿਧਿ ਕੀਨੀ ਨੀਕੀ ਕਾਰਾ[3] ॥ ੧੧ ॥ ਦੋਹਰਾ ॥ ਬੋਲੇ ਸ਼੍ਰੀ ਨਾਨਕ ਤਬੈ 'ਤਨ ਬਾਸਨ ਕੋ ਧੋਇ । ਧੇਨੁ[3] ਖਿਮਾ ਕੋ ਪਾਸ ਤੇ ਦੂਧ ਸੰਤੋਖਹਿ ਚੋਇ ॥ ੧੨ ॥ ਚੌਪਈ ॥ ਤਨ ਤਾਪਨ ਕੋ ਤਾਵਨ[4] ਤਾਯਾ । ਗੁਰ ਉਪਦੇਸ਼ ਸਮਾਇਨ[4] ਪਾਯਾ । ਸਤਿ ਸੰਗਤ ਮਹਿੰ ਭਲੋ ਸਥਾਨਾ । ਰਾਖਿ ਜਮਾਯੋ ਤਹਾਂ ਸੁਜਾਨਾ ! ॥ ੧੩ ॥ ਮਨ ਬਿਚਾਰ ਕੀ ਮਥਨੀ[5] ਕਰਿਕੈ । ਆਪਾ ਤਜਿਨ ਮਥਨੋ[2] ਹਿਤ ਧਰਿਕੈ । ਭਾਨਾ ਮਨਨ ਚਾਖ ਕਰਿ ਸਾਦਾ[6] । ਤ੍ਰਿਪਤ ਭਏ ਸ਼੍ਰੀ ਗੁਰੂ ਪ੍ਰਸਾਦਾ'॥੧੪॥ਸੁਨਿ ਪ੍ਰਹਲਾਦ ਭਗਤਿ ਅਸ ਬਾਨੀ।ਬੰਦਨ ਕੀਨਿ ਜੋਰ ਜੁਗ ਪਾਨੀ । ਤਿਹ ਕੋ ਪ੍ਰੇਮ ਦੇਖਿ ਸੁਖਧਾਮਾ । ਆਪ ਕਰੀ ਤਿਹ ਚਰਨ ਪ੍ਰਣਾਮਾ ॥ ੧੫ ॥ ਦੁਹਿ ਦਿਸ਼ਿ ਹੋਵਾ ਹਰਖ ਬਿਸਾਲਾ ।

[1]ਪਾਸ । [2]ਦਹੀਂ । [3]ਗਊ । [4]ਚੁਲ੍ਹਾ । [5]ਜਾਗ । [6]ਮਧਾਣੀ । [7]ਰਿੜਕਿਆ । [8]ਸਵਾਦ ।

*ਪਾ:—ਸਦਾ ਸੁਖ ਧਾਮ ਕੇ, ਸਭ ਸੁਖੀ ਧਾਮ ਕੇ ।

[ਪਿਛਲੇ ਪੰਨੇ ਦੀ ਬਾਕੀ ਟੂਕ]

ਸੋ ਇਨ੍ਹਾਂ ਆਤਮ ਮੰਡਲਾਂ ਵਿਚ ਗੁਰੂ ਜੀ ਭਗਤਾਂ ਨੂੰ ਉਨ੍ਹਾਂ ਦੇ ਆਪਣੇ ਆਪਣੇ ਤਰੱਕੀ ਦੇ ਟਿਕਾਣਿਆਂ ਮੁਜਬ ਮਿਲੇ । ਧ੍ਰੂ ਮਿਲਾਪ ਦੇ ਪਿੱਛੋਂ ਆਪ ਸਚਖੰਡ ਜਾਂਦੇ ਹਨ। ਸੋ ਧ੍ਰੂ ਦਾ ਟਿਕਾਣਾ ਕਰਮ ਖੰਡ ਵਿੱਚ ਹੋਣਾ ਹੈ (ਯਥਾ–'ਤਿਥੈ ਭਗਤ ਵਸਹਿ ਕੇ ਲੋਅ') ਕਿਉਂਕਿ ਧ੍ਰੂ ਜੀ ਸ਼ਿਰੋਮਣੀ ਭਗਤਾਂ ਵਿਚੋਂ ਹੋਏ ਹਨ ਇਸ ਕਰਕੇ ਓਹ ਕਰਮ ਖੰਡ ਦੇ ਭਗਤਾਂ ਵਿਚ ਸਮਝੇ ਜਾਣੇ ਚਾਹੀਏ । ਇਥੇ ਹੀ ਗੁਰੂ ਜੀ ਨੇ ਬਾਲੇ ਮਰਦਾਨੇ ਨੂੰ ਛੋੜਿਆ (ਇਸ ਵਿਚਾਰ ਲਈ ਕਿ ਆਪ ਦੇਹ ਨਾਲ ਕੀਕੂੰ ਅਦੇਹ ਮੰਡਲਾਂ ਵਿਚ ਗਏ, ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉਤਾਰਧ ਦੇ ਅਧਯਾਯ ੧ ਦੇ ਅੰਕ ੮ ਦੀ ਟੂਕ)।

ਸੋ ਆਪ ਸਚਖੰਡ ਗਏ, ਸਚਖੰਡ ਦਾ ਹਾਲ ਦੱਸਣਾ ਗੁਰੂ ਜੀ ਨੇ ਕਰੜਾ ਸਾਰ ਲਿਖਿਆ ਹੈ । ਕਵੀ ਜੀ ਨੇ ਅੱਗੇ ਚੱਲਕੇ ਆਪਣੇ ਖਿਆਲ ਤੇ ਵਾਕਫੀਅਤ ਦੀ ਸੁੰਦਰਤਾ ਦੇ ਸਮਾਨ ਗਿਣਕੇ ਕੁਛ ਸਚਖੰਡ ਦੀ ਛਬੀ ਦਾ ਨਕਸ਼ਾ ਬੰਨ੍ਹਣ ਦਾ ਯਤਨ ਕੀਤਾ ਹੈ । ਉਂਵ ਸਚਖੰਡ ਕੋਈ ਦੇਸ਼ ਕਾਲ ਦੀ ਥਾਂ ਨਹੀਂ, ਓਹ ਸਾਰੇ ਹੈ ਤੇ ਸਾਰੇ ਦਾ ਕੇਂਦ੍ਰ ਹੈ, ਉਸ ਵਿਚ ਸਭ ਕੁਛ ਹੈ ਤੇ ਓਹ ਸਭ ਦੇ ਅੰਤਰਭੂਤ ਹੈ ।

ਕਹਿਤਿ ਬਚਨ ਪ੍ਰਹਲਾਦ ਰਸਾਲਾ। 'ਤੁਮ ਅਵਤਾਰ ਭਏ ਜਗ ਮਾਂਹੀ। ਜਨੋਂ ਨਰਸਿੰਘ ਭਏ ਮਮ ਚਾਹੀ ॥ ੧੬ ॥ ਜਬ ਜਗ ਸੰਤ ਦੁਖਹਿਂ ਕਿਹ ਰੀਤੀ। ਬਹੁਰੋ ਧਰਮ ਹੋਤਿ ਬਿਪਰੀਤੀ[1]। ਤਬ ਤਨ ਧਰਿ ਸੰਕਟ ਜਨ ਖਾਪੂੰ[2]। ਜਗ ਮਹਿਂ ਦੇਹਿ ਧਰਮ ਕੋ ਥਾਪੂੰ[3]' ॥ ੧੭॥ ਕਰਿ ਉਸਤਤਿ ਪੁਨ ਕਿਯ ਪਦ ਬੰਦਨ। ਦਰਸ਼ਨ ਕਰਿਹੀ ਦੋਖ ਨਿਕੰਦਨ। ਸ਼੍ਰੀ ਅੰਗਦ ਜੀ ਸੁਨਿ ਹਿਤ ਸਾਥਾ। ਮੈਂ ਬੂਝਤਿ ਭਾ ਬਹੁਰੋ ਗਾਥਾ ॥੧੮॥ 'ਅਪਨੀ ਕਥਾ ਸਨਾਵਹੁ ਸਾਰੀ। ਜਨੋਂ ਪ੍ਰਭੂ ਰੱਖਜਾ ਕੀਨਿ ਤੁਮਾਰੀ। ਸਰਬ ਜਗਤ ਮਹਿਂ ਬਿਦਤ ਕਹਾਨੀ। ਸੋ ਨਿਜ ਮੁਖ ਤੇ ਕਰਉ ਬਖਾਨੀ[4]' ॥ ੧੯ ॥ ਜਬ ਮਮ ਬੈਨ ਸੁਨੇ ਅਸ ਕਾਨਾ। ਬੋਲਜੋ ਤਬ ਪ੍ਰਹਲਾਦ ਸੁਜਾਨਾ:—'ਪੂਰਬ ਏਕ ਸਮੈਂ ਜਗਨਾਹੂ[5]। ਧਾਰਤਿ ਭੇ ਅਵਤਾਰ ਬਰਾਹੂ[6] ॥ ੨੦ ॥ ਮਮ ਪਿਤਭ੍ਰਾਤਾ[7] ਛਿਤ[8] ਕੋ ਲੀਨੇ। ਗਯੋ ਰਸਾਤਲ[9] ਗਰਬਤਿ ਪੀਨੇ[10]। ਤਿਹ ਕੋ ਮਾਰਿ[11], ਲੀਨਿ ਤਬ ਛੋਨੀ[12]।ਅਸਥਾਪਨ ਕੀਨੀ ਜਗ ਜੋਨੀ[13]॥ ੨੧ ॥ ਜਬ ਤਿਹ ਮਰਨ ਸੁਨਜੋ ਪਿਤ ਮੇਰੇ। ਭ੍ਰਾਤ ਸ਼ੋਕ ਮਹਿਂ ਦੁਖਿਤਿ ਘਨੇਰੇ। ਹਿਰਦੈ ਕੀਨ ਬਹੁਰ ਵਡ ਕ੍ਰੋਧਾ।—ਲੈਉਂ ਬੈਰ ਕਰਿ* ਬਿਸ਼ਨੁ ਬਿਰੋਧਾ[14]—॥੨੨ ॥ ਨਿਜ ਦਸਨਨ ਸੋਂ ਅਧਰਨ ਕਾਟੇ[15]। ਕਹਿਤਿ ਭਯੋ ਭ੍ਰਿੱਤਨ ਸਨ ਡਾਂਟੇ[16]।—ਹਨਜੋ ਬਿਸ਼ਨੁ ਨੈ ਭ੍ਰਾਤਾ ਮੋਰਾ। ਜਿਹ ਕੋ ਹੁਤੋ ਤੇਜ ਵਡ ਘੋਰਾ[17] ॥੨੩॥ ਯੱਦਪਿ ਸਮ[18] ਹੈ ਅਹਿਰਿਪੁਕੇਤੂ[19]। ਕਰਤਿ ਬਿਖਮਤਾ[20] ਭੁਗਤਨ ਹੇਤੂ।ਗਤਿ ਲਜਾ[21],ਬਹੁ ਕਪਟ[22] ਪ੍ਰਬੀਨਾ॥ਅਪਨੇ ਸਿਮਰਨ ਕੇ ਹਿਤ ਭੀਨਾ ॥ ੨੪ ॥ ਛਲ ਕਰਿ ਸ਼ੂਕਰ[23] ਧਾਰਿ ਸਰੂਪਾ। ਹਨਜੋ ਸਹੋਦਰ ਮਮ ਸੁਖਰੂਪਾ[24]। ਦਿਜ ਸੁਰ ਕਾਰਨ[25] ਤਿਹ ਨੈ ਮਾਰਾ।

---

[1]ਉਲਟ। [2]ਜਨਾਂ ਦੇ ਸੰਕਟ ਨਾਸ਼ ਕਰਨ ਨੂੰ। [3]ਧਰਮ ਸਥਾਪਨ ਕਰਦਾ ਹੈ। [4]ਜਗਤ ਦੇ ਸੁਆਮੀ। [5]ਸੂਰ ਦਾ ? [6]ਚਾਚਾ। [7]ਪ੍ਰਿਥਵੀ। [8]ਪਾਤਾਲ ਦੇ ਸੱਤਾਂ ਲੋਕਾਂ ਵਿਚੋਂ ਛੇਵਾਂ ਲੋਕ। [9]ਤਕੜਾ। [10]ਮਾਰਕੇ। [11]ਪ੍ਰਿਥਵੀ ਲੈ ਲਈ। [12]ਜਗਤ ਦੇ ਕਾਰਨ (ਵਾਹਿਗੁਰੂ) ਨੇ। [13]ਵਿਸ਼ਨੂ ਨਾਲ ਵਿਰੋਧ ਕਰਕੇ। [14]ਦੰਦਾਂ ਨਾਲ ਬੁਲ੍ਹਾਂ ਨੂੰ ਕੱਟੇ। [15]ਡਾਂਟਕੇ। [16]ਭਯਾਨਕ। [17]ਮੁਰਾਦ ਹੈ ਸਮਦ੍ਰਿਸ਼ਟੀ ਹੋਣ ਤੋਂ। [18]ਵਿਸ਼ਨੂੰ (ਸੱਪਾਂ ਦੇ ਵੈਰੀ=ਗਰੁੜ—ਦੀ ਕੇਤੂ=ਧ੍ਵਜਾ ਵਾਲਾ)। [19]ਭਾਵ ਸਮਦ੍ਰਿਸ਼ਟਾ ਨਹੀਂ ਰਹਿੰਦਾ। [20]ਨਿਲੱਜ। [21]ਖੋਟ ਵਿਚ। [22]ਸੂਰ ਦਾ। [23]ਸੁਖਾਂ ਦਾ ਰੂਪ। [24]ਬ੍ਰਾਹਮਣਾ ਤੇ ਦੇਵਤਿਆਂ ਦੀ ਖਾਤਰ। *ਪਾ:—ਬਰ।

ਅਭੈ ਕਿਯੇ ਤੇ[1] ਜਗਤ ਮਝਾਰਾ ॥ ੨੫ ॥ ਅਬ ਤੁਮ ਜਾਹੁ ਖੋਜਿ ਜਗ ਸਾਰੇ। ਦਿਜ[2] ਮੁਨਿ[3] ਧੇਨੁ[4] ਸਕਲ ਸੰਘਾਰੋ[5]। ਜਹਿੰ ਜਹਿੰ ਦੇਖੋ ਬਿਸ਼ਨੁ ਉਪਾਸਨ। ਤਹਿੰ ਤਹਿੰ ਕੀਜੈ ਬੇਗ ਬਿਨਾਸ਼ਨ–॥੨੬॥ ਅਸ ਸੁਨਿ ਆਇਸੁ ਤਬਹਿ ਕੁਵਾਲਾ। ਧਾਏ ਦੈਂਤ ਵਡੇ ਬਿਕਰਾਲਾ। ਤਿਨ ਕੇ ਨਾਮ ਕਹੌਂ ਸੁਨਿ ਸੋਊ:–ਦ੍ਵੈਸਿਰ, ਸੰਬਰ, ਨਮੁਚੀ ਜੋਊ ॥ ੨੭ ॥ ਤੀਨਨੈਨ, ਪੁਨ ਇਲਵਲ, ਪਾਕਾ। ਸਕੁਨਿ, ਪਲੋਮਨ ਅਤਿ ਬਲ ਜਾਂਕਾ। ਬਿੱਪ੍ਰਚਿਤ[6]ਤੇ ਆਦਿ ਅਪਾਰਾ। ਸੁਨਿ ਰਜਾਇ ਗੇ[7] ਜਗਤ ਮਝਾਰਾ ॥ ੨੮ ॥ ਮੁਨਿਵਰ[8] ਬਿੱਪ੍ਰ ਬ੍ਰਿੰਦ ਜਹਿੰ ਰਹਿੰਹੀਂ। ਕਰਹਿੰ ਉਪੱਦ੍ਵ[9] ਮਿਲਿ ਕਰਿ ਤਹਿੰ ਹੀ।ਗ੍ਰਾਮ ਨਗਰ ਕੋ ਅਗਨਿ ਲਗਾਵੈਂ। ਮਾਰਹਿੰ ਬਿੱਪ੍ਰ ਧੇਨੁ ਜਹਿੰ ਪਾਵੈਂ॥੨੯॥ ਦੀਨੋ ਅਸ ਪ੍ਰਕਾਰ ਬਹੁ ਤ੍ਰਾਸਾ। ਭਾਜੇ ਮੁਨਿ ਦਿਜ ਤਜੇ ਨਿਵਾਸਾ* । ਮੰਦਰ ਢਾਹਿ ਮਿਲਾਵਹਿੰ ਧੂਰੀ।ਜੱਗਸ਼ ਹੋਮ ਤਪ ਕਿਯ ਸਭਿ ਦੂਰੀ॥੩੦॥ਬਨਾਕੁਲ ਭਈ ਪ੍ਰਜਾ ਤਬ ਭਾਰੀ। ਗਿਰੇ ਸੁਰਗ ਤੇ ਜੇ ਸੁਰ ਝਾਰੀ[10]।ਅਪਰ ਬੇਖ ਧਰਿ ਛਿਤ[11] ਮਹਿੰ ਰਹਿੰਹੀਂ। ਜੱਗ ਹੋਮ ਕੋ ਨਾਮ ਨ ਕਹਿੰਹੀਂ ॥ ੩੧ ॥ ਦੋਹਰਾ ॥ ਹਿਰਨਕਸ਼ਪ ਮਮ ਪਿਤਾ ਤਬ ਗਯੋ ਕਰਨ ਤਪ ਹੇਤ।–ਜੀਤੋਂ ਦਿਗ ਦਿਗਪਾਲ[12] ਯੁਤ–ਯਹਿ ਸੰਕਲਪ ਸਮੇਤ ॥ ੩੨ ॥ ਚੌਪਈ ॥ ਦਿਢ ਵਿਚਾਰ ਯੌਂ ਕਰਿ ਉਰ ਆਪੁ। ਲਗਯੋ ਕਰਨ ਤਪ ਸਹਤਿ ਸੰਤਾਪੁ[13]।ਮੰਦਰ ਗਿਰ[14] ਦ੍ਰੋਨੀ[15] ਪਰ ਠਾਢਾ[16]। ਮਹਾਂ ਉੱਗ੍ਰ ਤਪ ਸੋਂ ਹਿਤ ਬਾਢਾ[17] ॥੩੩॥ ਊਰਧ ਬਾਹੁ[18], ਜਟਾ ਸਮ ਭਾਨਾ[19]। ਛਿਤ[20] ਪਰ ਪਗ ਅੰਗੁਸ਼ਟ[21] ਟਿਕਾਨਾ। ਤਿਹ ਅਲੰਬ[22] ਠਾਂਢੋ ਕਿਤ ਕਾਲਾ। ਕੀਨ ਕਠਨ ਤਪ ਜਬਹਿ ਬਿਸਾਲਾ ॥ ੩੪ ॥ ਜਟ ਤੇ[23] ਅਗਨਿ ਧੂਮ ਪਰਕਾਸਾ। ਪਸਰ ਪਰਨੋ ਸੋ ਚਹੁੰਦਿਸ ਪਾਸਾ। ਅਧੁ ਊਰਧ[24] ਸਭਿ ਜਗਤ ਮਝਾਰੀ। ਤਿਹ ਤੇ ਬਨਾਕੁਲ ਸੁਰ[25]

---

[1]ਓਹ ਭਾਵ ਬ੍ਰਾਹਮਣ ਤੇ ਦੇਵਤੇ। [2]ਬ੍ਰਾਂਹਮਣ। [3]ਮੁਨੀ। [4]ਗਊਆਂ। [5]ਸਭ ਮਾਰ ਦਿਓ। [6]ਇਹ ਸਾਰੇ ਦੈਂਤਾਂ ਦੇ ਨਾਮ ਹਨ। [7]ਗਏ। [8]ਸ੍ਰੇਸ਼ਟ ਮੁਨੀ। [9]ਅਲਰਥ। [10]ਸਮੂਹ ਦੇਵਤੇ। [11]ਧਰਤੀ। [12]ਭਾਵ (ਦਸ਼ੋ) ਦਿਸ਼ਾ ਦੇ ਪਾਲਨ ਕਰਨ ਵਾਲੇ ਦੇਵਤੇ। ਇੰਦ੍ਰ, ਵੰਨ੍ਹੀ, ਯਮ, ਨੈਰਿਰਤ, ਕਾਰਣ, ਮਰੁਤ, ਕੁਬੇਰ, ਈਸ਼, ਬ੍ਰਹਮਾ, ਅਨੰਤ। [13]ਦੁਖ ਨਾਲ। (ਅ) ਕਠਿਨਤਾ ਵਾਲਾ। [14]ਮੰਦ੍ਰਾਚਲ ਪਰਬਤ ਦੀ। [15]ਚੋਟੀ। [16]ਖੜਾ ਹੋਯਾ। [17]ਵਧਾਇਆ। [18]ਉਪਰ ਬਾਹਾਂ। [19]ਸੂਰਜ (ਦੀਆਂ ਕਿਰਨਾਂ) ਵਾਂਙੂ ਜਟਾ। [20]ਧਰਤੀ। [21]ਪੈਰ ਦਾ ਅੰਗੂਠਾ। [22]ਆਸਰੇ। [23]ਜਟਾਂ ਵਿਚੋਂ। [24]ਹੇਠਾਂ ਤੇ ਉਪਰ। [25]ਦੇਵਤੇ ਤੇ। *ਪਾ:–ਅਵਾਸਾ।

ਨਰ ਝਾਰੀ[1] ॥ ੩੫ ॥ ਛੁਭਤਿ ਸਿੰਧ[2], ਤਾਰਾਗਣ ਗਿਰਹੀ[3]। ਦਹਿਦਿਸ਼ ਪ੍ਰਲਯ ਜ੍ਵਾਲ ਜਨੁ ਜਰਿਹੀ[4]। ਦੀਪ ਸਹਤ ਛਿਤ[5] ਸਰਬ ਬਿਸਾਲਾ। ਸੈਲ ਸੰਪੂਰਨ ਭਾ ਭੂਚਾਲਾ[6] ॥ ੩੬ ॥ ਵਡੋ ਤ੍ਰਾਸ ਧਰਿ ਉਰ ਸੁਰ ਸਾਰੇ। ਕਮਲਾਸਨ[7] ਕੇ ਪਾਸ ਪਧਾਰੇ। ਬੰਦਨ ਕਰਿ ਨਿਜ ਬਿਨੈ ਸੁਨਾਈ।–ਕਸ ਨਚਿੰਤ ਤੁਮ ? ਲੋਕਨਰਾਈ ! ॥ ੩੭ ॥ ਹਿਰਨਕਸ਼ਪ ਤਪ ਕਰਤਿ ਕਠੋਰਾ। ਜਗ ਮਹਿੰ ਭੈ ਪਸਰਨੋ ਚਹੁੰ ਓਰਾ। ਇਕ ਛਿਨ ਧੀਰ ਨ ਰਹਿਤ ਹਮਾਰੀ। ਤਿਹ ਉਪਸ਼ਮ[8] ਕੋ ਕਰਹੁ ਬਿਚਾਰੀ ॥ ੩੮ ॥ ਲੋਕ ਤੁਮਾਰ[9] ਨ ਨਾਸਹਿੰ ਜਾਵਦ। ਆਪ ਉਪਾਇ ਕਰਹੁ ਕੋ ਤਾਵਦ। ਹਮ ਸੁਧ ਸੁਨੀ ਕਾਨ ਜਗ ਮਾਂਹੂ। ਲੇਨਿ ਬ੍ਰਹਮਪੁਰਿ ਕੀ ਤਿਹ ਚਾਹੂ ॥ ੩੯ ॥ ਪਾਪ ਪੁੰਨ ਕੋ ਭੇਦ ਮਿਟਾਊ। ਅਪਰ ਰੀਤਿ ਜਗ ਬੀਚ ਚਲਾਊ। ਅਸ ਪ੍ਰਕਾਰ ਜੌ ਹੋਇ ਕਦਾਪੀ। ਮਿਟੇ ਬੇਦ ਬਿਧਿ ਪੁੰਨਿ ਰੁ ਪਾਪੀ[10] ॥ ੪੦ ॥ ਅਬ ਜਸ[11] ਉਚਿਤ ਆਪ ਤਸ[12] ਕਰੀਏ। ਨਾਥ ! ਜਗਤ ਸੰਕਟ ਪਰਹਰੀਏ[13]। ਗੌ[14], ਦ੍ਵਿਜ, ਧੇਨੁ, ਜਿ ਸੰਤ ਮਹਾਨਾ। ਕਰਨਹਾਰ ਸਭਿ ਕੇ ਕਲਿਆਨਾ ॥੪੧॥ ਸਗਰੇ ਕਰਮ ਧਰਮ ਕੇ ਸੇਤੂ[15]। ਤੁਮ ਭੂਤਨ ਕੇ ਕਰਤਾ ਹੇਤੂ[16]–। ਸੁਨਿ ਬਿਰੰਚ[17] ਅਮਰਨ[18] ਕੀ ਬਾਨੀ। ਨਿਜ ਹਿਤ ਕੀ ਲਖਿ ਕਰਿ ਸਨਮਾਨੀ ॥ ੪੨ ॥ ਗਮਨਜੋ ਦੈਤ ਰਾਜ ਕੇ ਪਾਸਾ। ਕਰਤਿ ਕਠਨ ਥੋ ਤਪ ਜਿਹ ਆਸਾ[19]। ਸੋ ਤਿਹ ਠਾਂ ਨਹਿੰ ਦੇਤਿ ਦਿਖਾਈ। ਤ੍ਰਿਣ[20]ਤਰੁ[21]ਲਤਾ[22] ਦੇਹਿ ਸਭਿ ਛਾਈ[23] ॥ ੪੩ ॥ ਭੇਦਿ ਸਰੀਰ ਕੁਸ਼ਾ[24] ਕੋ ਬਜ੍ਰੁਹਾ[25]। ਬੇਨ[26] ਬ੍ਰਿੱਛ ਕੇ ਖਰੇ ਸਮੂਹਾ। ਬਾਂਬੀ[27] ਜਿਹ ਕੇ ਤਨ ਚਹੁੰ ਓਰੇ[28]। ਅਸਥਿ[29] ਮਾਤ੍ਰ ਰਹਿਗੋ ਤਹਿੰ ਜੋਰੇ[30] ॥ ੪੪ ॥ ਤੁਚਾ[31], ਮੇਦ[32], ਸ਼ੋਨਤ[33], ਪੁਨ[34] ਮਾਸੂ[35]।

---

[1]ਪੁਰਸ਼ ਸਾਰੇ। [2]ਤੂਫਾਨ ਆਏ ਸਮੁੰਦਰ ਵਿਚ। [3]ਤਾਰੇ (ਅਕਾਸ਼ ਵਿਚੋਂ) ਡਿੱਗਣ ਲਗੇ। [4]ਪਰਲੋ ਦੀ ਅਗਨੀ ਮਾਨੋਂ ਬਲ ਰਹੀ ਹੈ। [5]ਦੀਪਾਂ ਸਮੇਤ ਪ੍ਰਿਥਵੀ। [6]ਪਹਾੜਾਂ ਸਾਰਿਆਂ ਵਿਚ ਭੂੰਚਾਲ। [7]ਬ੍ਰਹਮਾ ਜੀ। [8]ਨਿਵਿਰਤੀ ਦਾ ਉਪਾਯ। [9]ਤੁਹਾਡੇ। [10]ਪੁੰਨੀ ਤੇ ਪਾਪੀਆਂ ਦੀ। [11]ਜੇਸਾ। [12]ਤੈਸਾ। [13]ਦੂਰ ਕਰੋ। [14]ਪ੍ਰਿਥਵੀ। [15]ਪੁਲ ਭਾਵ ਆਸਰਾ। [16]ਜੀਵਾਂ ਦੇ ਸੁਖੀ ਕਰਨ ਵਾਲੇ। [17]ਬ੍ਰਹਮਾ ਨੇ। [18]ਦੇਵਤਿਆਂ ਦੀ। [19]ਜਿਸ ਤਰਫ। [20]ਘਾਹ [21]ਬ੍ਰਿੱਛ। [22]ਵੇਲਾਂ ਨਾਲ। [23]ਢੱਕੀ ਹੋਈ ਸੀ ਦੇਹੀ। [24]ਦੱਭ ਨਾਮੇ ਘਾਸ। [25]ਸਮੂਹ। [26]ਬਾਂਸ (ਅ) ਵਨ ਨਾਮੇ ਇਕ ਪਹਾੜੀ ਬ੍ਰਿੱਛ। [27]ਸਿਉਂਕ ਦੀ ਮਿਟੀ ਦਾ ਢੱਤਾ (ਅ)ਢਰਮੀ। [28]ਚਾਹੁੰ ਪਾਸੇ। [29]ਹੱਡੀਆਂ। [30]ਜੋੜ (ਸਰੀਰ ਦੇ)। [31]ਚਮੜੀ। [32]ਮਿੱਝ। [33]ਲਹੂ। [34]ਫਿਰ। [35]ਮਾਸ।

ਭਖਿਗੀ[1] ਸਭਿ ਪਪੀਲਕਾ[2] ਤਾਸੂ। ਯੌਂ ਬਾਂਬੀ ਤ੍ਰਿਨ ਮਾਂਹਿ[3] ਪ੍ਰਕਾਸ਼ੇ। ਮਨਹੁ ਮੇਘ ਮੈਂ[4] ਦਿਨਕਰ[5] ਭਾਸੇ ॥ ੪੫ ॥ ਤਪ ਕਠਨੀ* ਅਵਲੋਕ ਬਿਧਾਤਾ[6]। ਬਿਸਮਸੋ ਰਿਦੈ ਨ ਕਛੁ ਕਹਿ ਜਾਤਾ। ਊਚੇ ਸੁਰ ਸੋਂ ਗਿਰਾ ਉਚਾਰੀ।-ਉਠਿ ਸੁਤ! ਜਗੋ[7] ਸੁਕ੍ਰਿਤ[8] ਫਲ ਭਾਰੀ ॥ ੪੬ ॥ ਪੂਰਬ ਤਪ ਨ ਕੀਨ ਅਸ[9] ਕਾਂਹੀ[10]। ਆਗੇ ਕੋ ਨ ਕਰੈ ਜਗ ਮਾਂਹੀ। ਦਿਬਜ ਬਰਖ† ਸ਼ਤ[11] ਨੀਰ[12] ਬਿਹੀਨਾ[13]। ਪ੍ਰਾਨ ਰਖੇ ਬਿਨ ਅਸਨ[14] ਪ੍ਰਬੀਨਾ[15]! ॥ ੪੭ ॥ ਤਪ ਅਵਿਲੋਕ ਕਠਨ ਵਡ ਤੇਰੋ। ਹਿਰਦੈ ਰਹੈ ਨ ਧੀਰਜ ਮੇਰੋ। ਤਪ ਪ੍ਰਭਾਵ ਤੇ ਜੀਤਾ ਮੋਹੀ[16]। ਉਠਿ ਜਾਚਹੁ[17], ਬੰਛਤਿ[18] ਦਿਉਂ ਤੋਹੀ ॥ ੪੮ ॥ ਲਖਿ[19] ਅਮੋਘ[20] ਮਮ ਦਰਸ਼ਨ ਜੋਈ। ਦੇਉਂ ਅਦੇਉ[21] ਵਸਤੁ ਜੋ ਹੋਈ--। ਅਸ ਕਹਿ ਤਿਨ ਤਨ ਕੇ ਤ੍ਰਿਨ ਟਾਰੇ[22]। ਲੈ ਕਰ ਮਹਿੰ[23] ਜਲ ਅੰਜੁਲ ਡਾਰੇ[24] ॥ ੪੯ ॥ ਪ੍ਰਗਟਸੋ ਤਬ

[1]ਖਾ ਗਈਆਂ। [2]ਕੀੜੀਆਂ। [3]ਮਿੱਟੀ ਤੇ ਤਿਨਕਿਆਂ ਵਿਚ (ਉਹ)। [4]ਬੱਦਲਾਂ ਵਿਚ। [5]ਸੂਰਜ। [6]ਬ੍ਰਹਮਾ। [7]ਜਾਗੋ ਹਨ। [8]ਚੰਗੇ ਕਰਮਾਂ ਦੇ। [9]ਐਸਾ। [10]ਕਿਸੇ ਨੇ। [11]ਸੌ। [12]ਪਾਣੀ। [13]ਬਿਨਾ। [14]ਭੋਜਨ ਬਿਨਾਂ। [15]ਹੇ ਚਤੁਰ (ਤੈਂ ਨੇ)। [16]ਮੈਨੂੰ। [17]ਮੰਗੋ। [18]ਜੋ ਮੰਗੋਂ। [19]ਜਾਣ। [20]ਸਫਲ। [21]ਨਾ ਦੇਣ ਵਾਲੀ (ਥੀ)। [22]ਦੂਰ ਕੀਤੇ। [23]ਥਲ ਵਿਚ। [24]ਬੁੱਕ ਭਰਕੇ ਪਾਏ।

*ਪਾ:-ਕਰਨੀ। †ਦਿੱਬਜ ਬਰਖ ਦਾ ਹਿਸਾਬ ਐਉਂ ਹੈ:-

੨੪ ਘੰਟੇ ਦਾ ਇਕ ਦਿਨ ਰਾਤ ਪ੍ਰਿਥਵੀ ਦਾ
੩੬੦ (ਯਾ ੩੬੫) ਦਿਨ ਰਾਤ ਦਾ ਇਕ ਵਰਹਾ ਪ੍ਰਿਥਵੀ ਦਾ
ਐਸੇ ੧੭੨੮੦੦੦ ਪ੍ਰਿਥਵੀ ਦੇ ਵਰਹਿਆਂ ਦਾ ਸਤਿਜੁਗ
ਐਸੇ ੧੨੯੬੦੦੦ ਪ੍ਰਿਥਵੀ ਦੇ ਵਰਹਿਆਂ ਦਾ ਤ੍ਰੇਤਾ
ਐਸੇ ੮੬੪੦੦੦ ਪ੍ਰਿਥਵੀ ਦੇ ਵਰਹਿਆਂ ਦਾ ਦੁਆਪਰ
ਐਸੇ ੪੩੨੦੦੦ ਪ੍ਰਿਥਵੀ ਦੇ ਵਰਹਿਆਂ ਦਾ ਕਲਜੁਗ
ਚੌਹਾਂ ਦਾ ਜੋੜ ੪੩੨੦੦੦੦ ਵਰਹਿਆਂ ਦੀ ਇਕ ਚੌਕੜੀ।
ਐਸੀ ੧੦੦੦ ਚੌਕੜੀ ਦਾ ਇਕ ਦਿਨ ਬ੍ਰਹਮਾ ਦਾ
ਐਸੀ ੧੦੦੦ ਚੌਕੜੀ ਦੀ ਇਕ ਰਾਤ ਬ੍ਰਹਮਾ ਦੀ
ਦੋਹਾਂ ਦੇ ਦੂਣੇ ਅਰਥਾਤ ੪੩੨੦੦੦੦×੧੦੦੦×੨ ਦਾ ਬ੍ਰਹਮਾ ਦਾ ਕਲਪ (ਦਿਨ ਰਾਤ)।

ਹੁਣ ੪੩੨੦੦੦੦×੧੦੦੦×੨×੩੬੦ ਦਾ ਦਿੱਬਜ ਬਰਖ
ਅਰਥਾਤ ੩੧੧੦੪੦੦੦੦੦੦੦ ਪ੍ਰਿਥਵੀ ਦੇ ਬਰਸਾਂ ਦਾ ਇਕ ਦਿਬਜ ਬਰਸ।

ਇਕ ਹੋਰ ਹਿਸਾਬ ਦੇਵਤੇ ਬ੍ਰਹਮੇ ਆਦਿ ਦੇ ਵਰਿਹਾਂ ਦਾ ਹੈ, ਵੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉਤਰਾਰਧ ਅੱਧਯਾਯ ੨੬ ਅੰਕ ੧੦ ਤੋਂ ੧੩।

ਪ੍ਰਚੰਡ[1] ਬਲ ਕਰਿਕੈ। ਬੱਜ੍ਰ ਸਮਾਨ ਨਿਠੁਰ[2] ਤਨ ਧਰਿਕੈ। ਹੇਮ[3] ਤਪਤ[4] ਕੇ ਕ੍ਰਾਂਤਿ ਸਮਾਨਾ[5]। ਮਨਹੁ ਦੂਸਰੋ ਭਯੋ ਕ੍ਰਿਸਾਨਾ[6] ॥ ੫੦॥ ਅੱਗ੍ਰਜ ਦੇਖਜੋ ਬ੍ਰਹਮਾ ਠਾਂਢਾ। ਹਿਰਦੇ ਅਤਿਸ਼ੈ ਆਨੰਦ ਬਾਢਾ। ਬੰਦਨ ਕੀਨਿ ਹਾਥ ਦੈ ਜੋਰੀ। ਉਸਤਤਿ ਲਾਗੋ ਕਰਨ ਬਹੋਰੀ॥੫੧॥–ਨਮੋ ਨਮੋ ਤਵ ਜਾਨਮਰਾਲਾ[7]। ਨਮੋ ਨਮੋ ਚਹੁ[8] ਬਦਨ[9] ਕ੍ਰਿਪਾਲਾ!। ਤੈ ਗੁਨ ਕੋਰ ਅਲੰਬ[10] ਗੁਸਾਈਂ!। ਅਪਨ ਸ਼ਕਤਿ ਤੇ ਸ੍ਰਿਸ਼ਟਿ ਬਨਾਈ ॥੫੨॥ ਪ੍ਰਾਣ ਬੁੱਧਿ ਮਨ ਬਹੁਰ ਰਖੀਕੈਂ[11]। ਸਭਿਕੋ ਪ੍ਰੇਰਕ ਹੋ ਬਿਧਿ ਨੀਕੈਂ। ਗੁਣ ਅਗਾਧਿ[12] ਜਗ ਪਾਲਕ ਰੂਪਾ। ਬੇਦ ਰੂਪ ਤੁਮ ਧਰਹੁ ਅਨੂਪਾ ॥ ੫੩॥ ਹੋਤਾ[13] ਹੈ ਕਰਿ ਧੱਗ ਕਰੰਤੇ।ਨਿਰਵਿਕਾਰ ਸਰਬੱਗ ਅਨੰਤੇ!।ਸ਼੍ਰੀਪ੍ਰਭੁ ਸਭਿ ਜਗ ਅੰਤਰਜਾਮੀ!। ਤਵ ਪਦ ਕੰਜ ਨਮਾਮਿ ਨਮਾਮੀ ॥ ੫੪ ॥ ਬ੍ਰਹਮ ਰੂਪ ਸਭਿਘਟ ਕੇ ਵਾਸੀ। ਸਕਲ ਨਯੰਤਾ[14] ਹਰਿ ਅਬਿਨਾਸ਼ੀ। ਤਵ ਐਸ਼੍ਵਰਜ[15] ਕੋ ਪਾਇ ਨ ਅੰਤ।ਨਮਸਕਾਰ ਪੁਨ ਪੁਨ ਭਗਵੰਤਾ!॥੫੫॥ ਜੋ ਬਰ ਦੇਨਿ ਭਏ ਅਨੁਕੂਲਾ। ਜੋ ਜਾਚੌਂ ਦੀਜੈ ਜਗਮੂਲਾ[16]!। ਜਹਿਂ ਲਗ ਤਵ ਰਚਨਾ ਹੈ ਸਾਰੀ। ਕਿਹ ਠਾਂ ਮ੍ਰਿਤੁ[17] ਨ ਹੋਇ ਹਮਾਰੀ ॥ ੫੬॥ ਅੰਤਰ ਵਹਿਰ ਦਿਨਸ ਪੁਨ ਰਾਤੀ। ਅਨਿਕ ਭਾਂਤਿ ਕੀ ਸ਼ਸਤ੍ਰ ਨ ਜਾਤੀ। ਛਿਤ ਅਕਾਸ਼ ਗਿਰ[18] ਗਹਿਨ[19] ਕਠੋਰਾ[20]। ਧੱਖ[21] ਸੁਰਾਸੁਰ[22] ਪੰਨਗ[23] ਘੋਰਾ[24] ॥ ੫੭ ॥ ਇਨ ਤੇ ਕਬ ਨ ਹੋਇ ਮ੍ਰਿਤੁ ਮੇਰੀ। ਦੁੰਦ[25] ਜੁੱਧ ਕੋ ਕਰੈ ਨ[26] ਹੇਰੀ[27]। ਜਸੋਂ ਸਭਿ ਆਇਸ ਮਨਹਿਂ ਤੁਮਾਰੀ। ਤਸੋਂ ਹੈ ਮਮ ਆਇਸ ਅਨੁਸਾਰੀ[28] ॥ ੫੮ ॥ ਏਕ ਰਾਜ ਅਵਨੀ ਪੈ[29] ਕਰਿ ਹੌ। ਸਕਲ ਬੈਰਿਯਨ ਛਿਨ ਮਹਿਂ ਹਰਿਹੌ[30]। ਲੋਕਪਾਲ[31] ਸਭਿ ਰਹੈਂ ਅਧੀਨਾ। ਇਹ ਬਰ ਦੀਜੈ ਮੁਝਹਿ ਪ੍ਰਬੀਨਾ!–॥ ੫੯ ॥ ਦੈਂਤਰਾਜ ਕੀ ਸੁਨਿ ਕਰਿ ਬਾਨੀ। ਬੋਲਯੋ ਬ੍ਰਹਮਾ ਕਰਿ ਸਨਮਾਨੀ।–ਵਰ ਦੁਰਲਭ ਤੈਂ

---

[1]ਤੇਜ। [2]ਕਠੋਰ। [3]ਸੋਨੇ। [4]ਤਪਦੇ (ਦੀ)। [5]ਸੁੰਦਰਤਾ ਵਰਗਾ। [6]ਕ੍ਰਿਖਾਣ=ਅਗਨੀ ਦੇਣ ਤਾ। [7]ਤੈਨੂੰ, (ਜਿਸ ਦੀ) ਸਵਾਰੀ ਹੰਸ ਹੈ। [8]ਚਾਰ। [9]ਮੁਖ ਵਾਲੇ। [10]ਆਸਰੇ। [11]ਇੰਦ੍ਰੀਆਂ। [12]ਬੇਅੰਤ। [13]ਹੋਤ੍ਰੀ। [14]ਪ੍ਰੇਰਕ। [15]ਪ੍ਰਤਾਪ। [16]ਹੇ ਜਗਤ ਦੇ ਮੂੰਢ। [17]ਮੌਤ। [18]ਪਹਾੜ। [19]ਬਨ, ਕੰਦ੍ਰਾ। [20]ਕਠਨ। [21]ਯਕਸ਼। [22]ਦੇਵਤੇ ਤੇ ਦੈਂਤ। [23]ਸੱਪ। [24]ਭਯਾਨਕ। [25]ਦੂਸਰਾ। [26]ਕੋਈ ਨਾਂ ਕਰੇ। [27](ਮੈਨੂੰ) ਦੇਖਕੇ (ਭਾਵ ਡਰ ਜਾਵੇ)। [28]ਮੇਰੇ ਅਧੀਨ ਹੋਣ (ਸਾਰੇ ਲੋਕ)। [29]ਧਰਤੀ ਤੇ। [30]ਨਾਸ਼ ਕਰਾਂ। [31]ਰਾਜੇ (ਅ) ਸੂਰਜ ਚੰਦ ਆਦਿ ਲੋਕਪਾਲ।

ਸਾਚਨ ਕੀਨੋ। ਤਦਪਿ ਦੇਉਂ ਮੈਂ ਤਪ ਵਡ ਚੀਨੋ[1] ॥੬੦॥ ਏਵ ਮਸਤ[2]-ਕਹਿ ਬ੍ਰਹਮਾ ਗਵਨਾ। ਪ੍ਰਾਪਤਿ ਭਯੋ ਆਪਨੇ ਭਵਨਾ। ਹਿਰਨਕਸ਼ਪ ਜਬ ਅਸ ਬਰ ਪਾਵਾ। ਭਰਜੋ ਹਰਖ ਹਿਰਦੇ ਗਰਬਾਵਾ॥੬੧॥ਸਿਮਰ ਕ੍ਰਾਤ ਬਧਿ ਭ੍ਰਾ ਉਰ ਕ੍ਰੋਧਾ[3]। ਸ਼੍ਰੀ ਬਿਸ਼ਨੁ ਸੰਗ ਕੀਨ ਬਿਰੋਧਾ। ਤੁਰਨ ਤੀਨ ਲੋਕ ਕੋ ਜੀਤਾ। ਪੰਨਗ[4], ਨਰ[5], ਸੁਰ[6] ਭੇ ਭੈਭੀਤਾ ॥ ੬੨॥ ਸੁਰਗ ਬਿਖੈ ਕੀਨੋ ਨਿਜ ਬਾਸਾ। ਅਨਿਕ ਭਾਂਤਿ ਕੇ ਕਰਤਿ ਬਿਲਾਸਾ। ਛੀਰ[7] ਫੇਨ[8] ਸਮ[9] ਸਿਹਜਾ ਤਹਿੰਵਾ। ਪਦਮਰਾਗ[10] ਕੇ ਆਸਨ ਜਹਿੰਵਾ ॥ ੬੩ ॥ ਮਰਕਤਿ ਮਨਿ[11] ਭੂਰ[12] ਚਿੱਤ੍ਰ ਸੁਹਾਈ*।ਅਟਾ[13] ਫਟਕ[14] ਕੀ ਲਲਿਤ[15] ਬਨਾਈ। ਬਿਬਿਧਿ[16] ਬਚਿੱਤ੍ਰਤ ਤਨੇ ਬਿਤਾਨਾ[17]। ਮੁਕਤਨ[18] ਕੀ ਝਾਲਰ ਬਿਧਿ ਨਾਨਾ॥੬੪॥ ਬਿੱਦ੍ਰਮ ਮਨਿ ਜਟ[19] ਬਨੀ ਸੁਪਾਨਾ[20]। ਖੰਭਨ[21] ਛਬਿ ਨਹਿੰ ਜਾਤਿ ਬਖਾਨਾ।ਚੰਦ ਬਦਨ[22] ਜੇ ਦੇਵਬਧੂਟੀ[23]।ਜਿਨ ਸਭਿ ਜਗਕੀ ਉਪਮਾ ਲੂਟੀ॥੬੫॥ ਅਸ ਪ੍ਰਕਾਰ ਸੁਖ ਸੁਰਗ ਅਪਾਰਾ। ਭੋਗਤਿ ਭਾ ਰਹਿ ਤਾਂਹਿ ਮਝਾਰਾ। ਜੀਤ ਲੋਕਪਤਿ ਸਗਰੇ ਜਥਹੀ। ਬੈਸਜੋ ਸਿੰਘਾਸਨ ਪਰ ਤਥਹੀ॥੬੬॥ਲੋਕਪਾਲ ਲੇ ਸਕਲ ਉਪਾਇਨ।ਤਤਛਿਨ ਪੂਜਤਿ ਭੇ ਤਿਹ ਪਾਇਨ।ਬ੍ਰਹਮਾ,ਬਿਸ਼ਨੁ,ਬਿਹੀਨ[24] ਗਿਰੀਸ਼ਾ[25]। ਔਰ ਲੋਕਪਤਿ ਨਾਵਹਿੰ ਸੀਸਾ॥੬੭॥ ਉੱਗ੍ਰ ਰਾਜ ਕੀ ਫਿਰਤਿ ਨਿਦੇਸ਼ੂ। ਕੰਪਤਿ ਸ਼ੱਕ੍ਰ[26] ਦਿਨੇਸ਼[27] ਨਿਸੇਸ਼ੂ[28]।ਏਕਵਾਰਜੋ ਬੋਵਹਿਖੇਤੀ।ਲੁਨਹਿ[29]ਅਨਿਕ ਵਿਰ[30]ਹੈ ਪੁਨ ਤੇਤੀ ॥੬੮॥ਉੱਗ੍ਰ ਦੰਡ ਧਰਿਸਭਿਕੇ ਸੀਸਾਸੁਰ ਬਜਾਕੁਲ ਭੇ ਸਹਿਤ ਸੁਰੀਸ਼ਾ[31]। ਸਭਿ ਮਿਲ ਗਏ ਸ਼ਰਨ ਕਰਤਾਰਾ।ਬਹੁ ਪ੍ਰਕਾਰ ਕੋ ਸੁਜਸੁ ਉਚਾਰਾ॥੬੯॥

---

[1]ਜਾਣਕੇ। [2]ਇਸੇ ਤਰ੍ਹਾਂ ਹੋਵੇਗਾ। [3]ਭਰਾ ਦਾ ਕਤਲ ਯਾਦ ਕਰਕੇ ਜਿਦੇ ਵਿਚ ਕ੍ਰੋਧ ਹੋਯਾ। (ਅ) ਯਾਦ ਕਰਕੇ ਭਿਰਾ, ਵਧਿਆ ਦਿਲ ਵਿਚ ਗੁੱਸਾ। [4]ਸੱਪ। [5]ਪੁਰਸ਼। [6]ਦੇਵਤੇ। [7,8,9]ਦੁੱਧ ਦੀ ਝੱਗ ਵਾਂਙੂੰ (ਭਾਵ, ਉੱਜਲ)। [10]ਲਾਲ ਮਣੀਆਂ (ਲਾਅਲ)। [11]ਸਾਵੇ ਰਤਨ (ਅ) ਪੰਨਾ, ਜ਼ਮੁੱਰਦ। [12]ਬੜੀਆਂ। [13]ਅਟਾਰੀਆਂ। [14]ਬਿਲੌਰ। [15]ਸੁੰਦਰ। [16]ਕਈ ਤਰ੍ਹਾਂ ਦੇ। [17]ਚੰਦੋਏ। [18]ਮੋਤੀਆਂ। [19]ਗੁਲੀਆਂ ਤੇ ਮਣੀਆਂ ਜੜਕੇ। [20]ਪੌੜੀਆਂ। [21]ਥੰਮ੍ਹਾਂ ਦੀ। [22]ਚੰਦ੍ਰਮਾਂ ਦੇ ਮੁਖ ਵਾਲੀਆਂ। [23]ਦੇਵਤਿਆਂ ਦੀਆਂ ਜੁਹੁਟੀਆਂ (ਅਪੱਛਰਾਂ)। [24](ਤਿੰਨਾਂ ਤੋਂ) ਬਿਨਾ (ਹੋਰ ਸਾਰੇ)। [25]ਸ਼ਿਵ। [26]ਇੰਦ੍ਰ। [27]ਸੂਰਜ। [28]ਚੰਦ੍ਰਮਾਂ। [29]ਵੱਢਦਾ ਹੈ। [30]ਅਨੇਕ ਵੇਰੀ। [31]ਇੰਦ੍ਰ ਸਣੇ। *ਪਾ:—ਕ੍ਰੂਰ ਕਿਤਕ ਸੁਹਾਈ, ਵਾ, ਭ੍ਰੂਅ ਚਿੱਤ੍ਰ ਸੁਹਾਈ।

–ਪਾਰਬ੍ਰਹਮ ਗੁਨ ਨਿਧਿ ਭਗਵੰਤਾ !। ਸ਼੍ਰੀ ਪਰਮੇਸ਼ੁਰ ਕਮਲਾਕੰਤਾ !। ਦੀਨ ਦਯਾਲ ਗੁਬਿੰਦ ਅਨੰਤਾ!। ਸੁਨਤਿ ਸ਼੍ਰਵਨ ਮੈਂ ਬਿਨਤੀਸੰਤਾ!॥੭੦॥ ਆਰਤਿ ਹਰਨ[1] ਭਗਤਿ ਨਿਜ ਪਾਲਿਕ !। ਦੁਖਦਾਈ ਦੁਸ਼ਟਨ ਕੋ ਘਾਲਿਕ !।ਸਤਿ ਚਿਤ ਆਨੰਦ ਰੂਪ ਮੁਕੰਦਾ!।ਨਮੋ ਨਮੋ ਤਵ[2] ਪਗ ਸੁਖ-ਕੰਦਾ !॥੭੧॥ਹਰਹੁ ਪੀਰ ਹਮਰੀ ਜਗਸਾਈਂ !। ਹਨਹੁ ਦੈਤ ਸਭਿਹਿਨਿ ਦੁਖਦਾਈ–। ਇਸ ਬਿਧਿ ਕੀ ਜਬ ਬਿਨਤੀ ਠਾਨੀ। ਭਈ ਗਗਨ ਤੇ ਅਮਰਨ[3] ਬਾਨੀ ॥ ੭੨ ॥–ਜਿਨ[4] ਭੈ[5] ਧਰਹੁ[6], ਚਿੰਤ ਕਰਿ ਹਾਨੀ[7]। ਦੈਤ ਦੁਸ਼ਟਤਾ ਮੈਂ ਸਭਿ ਜਾਨੀ। ਸੁਤ ਇਸ ਕੋ ਹੈ ਹੈ ਸ਼ੁਭ ਸਾਧੂ। ਕਰਿ ਬਿਰੋਧ ਤਿਹ ਬਿਨ ਅਪਰਾਧੂ ॥ ੭੩ ॥ ਤਬ ਮੈਂ ਪ੍ਰਗਟ ਹੋਇ ਜਗ ਮਾਂਹੀ। ਤੂਰਨ ਹਨੌਂ ਨ ਛਾਡੌਂ ਤਾਂਹੀ–।ਸੁਨਿ ਕਰਿ ਅਮਰ ਗਗਨ ਕੀ ਬਾਨੀ।ਸਿਰ ਨਿਵਾਇ ਕਰਿ ਬੰਦਨ ਠਾਨੀ॥ ੭੪ ॥ ਦੋਹਰਾ ॥ ਨਿਜ ਨਿਜ ਗਏ ਸਥਾਨ ਤਬ ਧਰਿ ਨਿਸ਼ਚੈ ਮਨ ਮਾਂਹਿ॥ ਜਾਨਜੋ ਹਨਿਹੈ ਦੈਤ ਅਬ ਕਸ਼ਟ ਨਸ਼ਟ ਹ੍ਵੈ ਜਾਹਿਂ*[8] ॥੭੫॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਪ੍ਰਹਲਾਦ' ਪ੍ਰਸੰਗ ਬਰਨਨੰ ਨਾਮ ਛਿਆਹਠਮੋਂ ਅਧਯਾਯ ॥ ੬੬ ॥

੬੭. [ਗੁਰਚਰਣ ਮੰਗਲ। ਪ੍ਰਹਲਾਦ।]

ਦੋਹਰਾ ॥ ਸ਼੍ਰੀ ਗੁਰੁ ਪਗ ਸ਼ੋਭਾ ਬਿਮਲ, ਕਰ ਉਰ ਕੋ ਲੈਕਾਰ ॥
ਸ਼ੁਭ ਸੁੰਦਰਤਾ ਪਾਇ ਹੈਂ, ਦ੍ਵੈ ਲੋਕਨ ਸਤਿਕਾਰ ॥੧॥

{ ਬਿਮਲ=ਉੱਜਲ [ਸੰਸ:, ਵਿਮਲ]। ਲੈਕਾਰ=ਗਹਿਣਾ, ਅਲੈਕਾਰ ਦਾ ਸੰਖੇਪ, ਮਾੜ੍ਹਾ ਘੱਟ ਕਰਨ ਵਾਸਤੇ। ਸ਼ੁਭ=ਭਾਗੋ ਭਰੀ। }

ਅਰਥ–ਸ਼੍ਰੀ ਗੁਰੂ ਜੀ ਦੇ ਚਰਨਾਂ ਦੀ ਉੱਜਲ ਸ਼ੋਭਾ ਨੂੰ (ਆਪਣੇ) ਹਿਰਦੇ ਦਾ ਗਹਿਣਾ ਬਣਾ ਲੈ (ਜਿਸ ਤੋਂ ਤੂੰ ਉਹ) ਭਾਗੋ ਭਰੀ ਸੁੰਦਰਤਾ ਪਾਏਂਗਾ (ਕਿ ਜਿਸ ਨਾਲ) ਦੋਹਾਂ ਲੋਕਾਂ (ਵਿਚ ਤੇਰਾ) ਆਦਰ (ਹੋਵੇਗਾ)।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸੁਨੋ ਗੁਰੂ ਅੰਗਦ† ਸੁਖਰਾਸਾ !। ਪੁਨ ਪ੍ਰਹਲਾਦ ਕਹਤਿ ਇਤਿਹਾਸਾ। 'ਮੁਝ ਸਮੇਤ ਜਨਮੇ ਸੁਤ ਚਾਰਾ।

---

[1]ਦੁਖੀ (ਦੇ ਦੁੱਖ) ਨਾਸ਼ ਕਰਨ ਵਾਲੇ। [2]ਤੇਰੇ। [3]ਦੇਵਤਿਆਂ ਨੂੰ। [4]ਮਤ। [5]ਡਰ। [6]ਕਰੋ। [7]ਚਿੰਤਾ ਦੂਰ ਕਰੋ।

*ਪ੍ਰਹਲਾਦ ਜੀ ਦੀ ਸੁਣਾਈ ਇਸ ਕਥਾ ਪਰ ਵਿਚਾਰ ਲਈ ਦੇਖੋ ਅਧਯਾਯ ੬੯ ਅੰਕ ੬੭ ਦੀ ਟੂਕ। †ਸ਼੍ਰੀ ਗੁਰ ਸੁਖ ਅੰਗਦ।

ਕੰਚਨਵਪੁ[1] ਭਾ ਹਰਖ ਅਪਾਰਾ[2] ॥ ੨ ॥ ਮੋ ਪਰ ਕਰੁਨਾ ਨਾਰਦ ਕੀਨੀ। ਸਦਾ ਭਗਤਿ ਮਹਿੰ ਮਤਿ ਰਹਿ ਭੀਨੀ। ਬਾਲ ਬੈਸ ਤੇ ਕ੍ਰੀੜਾ[3] ਤਜਾਗੀ। ਹਰਿ ਕੇ ਚਰਨਕਮਲ ਮਤਿ ਪਾਗੀ[4]॥੩॥ਬੈਠਤਿ ਉਠਤਿ ਸੋਵਤਿ ਜਾਗਤਿ। ਸਿਮਰਨ ਨਾਮ ਬਿਖੈ ਅਨੁਰਾਗਤਿ[5]। ਚਿੰਤਾ ਚਿਤਵ ਚਰਨ ਪ੍ਰਭੁ ਕਬਹੀਂ[6]। ਰੋਦਨ[7] ਰਿਦੇ ਉਮੰਗਤਿ ਤਬ ਹੀ ॥ ੪ ॥ ਕਬ ਚਿੰਤਾ ਤਜਿ ਗੁਣਨ[8] ਸਿਮਰਿਕੈ। ਹਸਤ ਭਯੋ ਉਰ ਹਰਖ ਸੁ ਧਰਿ ਕੈ। ਕਬ ਊਚੇ ਸੁਰ ਸੋਂ ਗੁਨ ਗਾਊਂ। ਕਬ ਨਾਚੌਂ ਹੈ ਲਾਜ ਨ ਕਾਊ ॥ ੫ ॥ ਕਬ ਤੁਸ਼ਨਿ ਕਰਿ ਧਾਰੌਂ ਧਯਾਨਾ। ਲੋਚਨ ਤੇ ਜਲ ਧਾਰ ਚਲਾਨਾ*। ਨਿਹਕਿੰਚਨ[9] ਏਕੈ ਲਿਵ ਲਾਗੀ। ਨੀਂਦ ਭੂਖ ਜਾਂਤੇ ਸਭਿ ਭਾਗੀ† ॥ ੬ ॥ ਪ੍ਰਭੁ ਪਦ ਪੰਕਜ ਪ੍ਰੇਮ ਅਪਾਰਾ। ਜਾਗ ਰਹਨੋ ਮਨ ਸਾਂਝ ਸਕਾਰਾ[10]। ਜਗ ਬਿਵਹਾਰ ਨ ਭਾਵਤਿ ਕੋਊ। ਬਾਲਕ ਖੇਲ ਤਜਨੋ ਥੋ ਜੋਊ ॥ ੭ ॥ ਇਸ ਪ੍ਰਕਾਰ ਬੀਤਾ ਕਛ ਕਾਲਾ। ਇਕ ਦਿਨ ਪਿਤ ਕਿਯ ਪ੍ਰੇਮ ਬਿਸਾਲਾ। ਸ਼ੁਕ੍ਰ‡ ਤਾਤ ਜੇ ਸੰਡੇ ਮਰਕੇ। ਹੁਤੇ ਪਢਾਵਤਿ ਦੈਤਨ[11] ਲਰਕੇ॥੮॥ ਤਿਨ ਢਿਗ ਤਬਹੀ ਪਢਨ ਪਠਾਯਾ।–ਰਾਜਨੀਤਿ ਸਭਿ ਦੇਹੁ ਸਿਖਾਯਾ–। ਦੈਤਨ ਕੇ ਬਾਲਿਕ ਬਹੁ ਸੰਗਾ। ਪਢਨੇ ਬੈਠੇ ਰਿਦੇ ਉਮੰਗਾ ॥੯॥ ਤਿਨ ਕੋ ਕਹਨੋ ਨ ਰੰਚਕ ਮਾਨਾ। ਸਿਮਰਨ ਨਾਮ ਬਿਖੈ ਹਿਤ ਠਾਨਾ। ਏਕ ਦਿਵਸ ਪਿਤ ਅੰਕ[12] ਬਿਠਾਈ। ਸਾਦਰ ਹਸਕੈ ਗਿਰਾ ਅਲਾਈ ॥੧੦ ॥–ਜੋ ਤੁਮ ਪਾਠ ਪਢਨੋ ਹੇ ਤਾਤਾ !

---

[1]ਸੋਨੇ ਦੇ ਸਰੀਰ ਵਾਲਾ ਭਾਵ ਹਿਰਨਕਸ਼ਪ। [2]ਬਹੁਤ ਪ੍ਰਸੰਨ ਹੋਇਆ। [3]ਖੇਡ। [4]ਲਗ ਗਈ। [5]ਪ੍ਰੇਮ ਕਰਦਾ। [6]ਕਦੇ ਪ੍ਰਭੂ ਦੇ ਚਰਨਾਂ (ਦੀ ਪ੍ਰਾਪਤੀ ਦੀ) ਚਿੰਤਾ ਚਿਤਵਦਾ ਸਾਂ। [7]ਰੋਣਾ। [8]ਗੁਣਾਂ ਨੂੰ। [9]ਨਾਂ ਹੋਵ ਹੋਰ ਪਾਸੇ ਲਗਨ ਕੋਈ। [10]ਸ਼ਾਮ ਸਵੇਰੇ [11]ਦੈਤਾਂ ਦੇ। [12]ਗੋਦੀ ਵਿਚ।

*ਪਾ: ·ਚੁਆਨਾ। †ਨੀਂਦ ਭੁੱਖ ਦੇ ਭਗਤੀ ਮਾਰਗ ਵਿੱਚ ਨੱਸ ਜਾਣ ਦਾ ਮਤਲਬ ਨੀਂਦ ਭੁੱਖ ਨੂੰ ਘਟ ਜਾਣ ਦਾ ਹੈ, ਯਥਾ:–'ਹਉ ਤਿਸ ਘੋਲ ਘੁਮਾਇਆ ਥੋੜਾ ਸਵੈ ਥੋੜਾ ਹੀ ਖਾਵੈ'। ਇਹ ਟਪਲਾ ਨਾ ਲਗੇ ਕਿ ਨੀਂਦ ਭੁੱਖ ਮੂਲੋਂ ਟੁਰ ਜਾਂਦੀ ਹੈ, ਕਿਉਂਕਿ ਇਸ ਲੱਛਣ ਦੇ ਮਗਰੋਂ ਫਿਰ ਆਦਮੀ ਸ਼ੁਦਾਈ ਹੋ ਜਾਂਦਾ ਹੈ।

ਇਕ ਹੋਰ ਅਵਸਥਾ ਨੀਂਦ ਦੇ ਵਸ਼ੀਭੂਤ ਹੋ ਜਾਣ ਦੀ ਹੈ ਓਹ ਪਰਮਪਦ ਦੇ ਨੇੜੇ ਦੀ ਸ਼ੈ ਹੈ, ਅਰ ਆਸੀ ਭੁਲੇਖਾ ਖਾਕੇ ਸ਼ੁਦਾਈ ਹੋਣੋਂ ਆਪਣਾ ਬਚਾਉ ਰੱਖਣ। ਯਥਾ:–'ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ'।

‡ਸ਼ੁੱਕਰ ਦੈਤਾਂ ਦਾ ਗੁਰੂ ਸੀ, ਸ਼ੰਡਾ ਮਰਕਾ ਉਸ ਦੇ ਪੁੱਤ੍ਰ ਸਨ।

ਮੁਝਹਿ ਸੁਨਾਵਹੁ ਸੁਭਗ[1] ਸੁਹਾਤਾ[2]–। ਪਿਤ ਕੀ ਗਿਰਾ ਸੁਨੀ ਜਬ ਕਾਨਾ। ਅਸ ਪ੍ਰਕਾਰ ਤਬ ਬਚਨ ਬਖਾਨਾ:–॥ ੧੧ ॥–ਸੁਨਹੁ ਤਾਤ ! ਇਹ ਪਾਠ ਅਨੂਪਾ। ਤਜਹੁ ਗੇਹ ਇਹ ਅੰਧ ਜੁ ਕੂਪਾ[3]। ਜਿਹ ਮਹਿੰ ਅਤਿਸ਼ੈ ਦੁਖ ਅਪਾਰਾ। ਹੋਤਿ ਨਹੀਂ ਕਬਹੂੰ ਛੁਟਕਾਰਾ ॥੧੨ ॥ ਤਿਹ ਤਜਿ ਕਾਨਨ ਮਹਿੰ ਚਲਿ ਬਸਿਯੇ। ਸੇਵ ਬਿਸ਼ਨੁ ਪਦ ਕੇ ਰਸ ਰਸਿਯੇ। ਨਾਮ ਸਿਮਰ ਅਗਜਾਨ ਮਿਟਾਵੋ। ਭਗਤਿ ਕਰਹੁ ਉੱਤਮ ਪਦ ਪਾਵੋ–॥ ੧੩ ॥ ਸੁਨੀ ਸ਼੍ਰਵਨ ਮਹਿੰ ਜਬ ਅਸ ਬਾਨੀ। ਬਿਸਮਤਿ ਹਸਜੋ ਤਬਹਿ ਅਗਜਾਨੀ। ਕਹਿ ਸੰਡੇ ਸੋਂ ਬਚ[4] ਅਸ ਰੀਤਾ:–।–ਇਸ ਬਾਲਕ ਕੀ ਮਤਿ ਬਿਪਰੀਤਾ ॥ ੧੪ ॥ ਔਗੁਨਿ ਖਾਨਿ[5] ਕਹਿਤ ਮੁਖ ਬਾਨੀ। ਕਿਸ ਨੈ ਇਸਕੋ ਐਸ ਸਿਖਾਨੀ ?। ਕਿਹ[6] ਰਿਖਿ ਕੋ ਨ ਕਰਨ ਦਿਹੁ ਸੰਗਾ। ਨਿਜ ਗ੍ਰਿਹ ਰਾਖਿ· ਪਢਾਉ ਨਿਸ਼ੰਗਾ–॥੧੫॥ ਸੁਨਿ ਕਰਿ ਤਬ ਲੈਕੇ ਘਰ ਆਏ। ਥਾਨ ਇਕੰਤ ਬਿਖੈ ਬੈਠਾਏ।ਬੂਝਨ ਲਗੇ ਤਬਹਿ ਇਹ ਰੀਤੀ ॥–ਕਿਨ ਸਿਖਲਾਈ ਮਤਿ ਵਿਪਰੀਤੀ ?॥ ੧੬॥ ਕਿਧੌਂ ਰਿਦੇ ਤੇ ਕੁਮਤਿ ਉਠਾਈ। ਬਹੁਰ ਨ ਅਸ ਬਿਧਿ ਕਹਉ ਬਨਾਈ–। ਸੁਨਿ ਕਰਿ ਮੈਂ ਹਸਿ ਬਚਨ ਬਖਾਨਾ।–ਤੁਮ ਕੋ ਭਾਸਤਿ ਅਪਨ ਬਿਗਾਨਾ ॥੧੭ ॥ ਮੋਕੋ ਪਰ ਪੁਨ ਅਪਰ ਨ ਕਾਹੀ। ਪੂਰਨ ਏਕ ਆਤਮਾ ਆਹੀ। ਸਦਾ ਪ੍ਰਣਾਮ ਕਰੋਂ ਮੈਂ ਤਾਸੂ। ਜਿਹ ਕੀ ਮਾਯਾ ਕੋਰਿ ਬਿਲਾਸੂ ॥ ੧੮ ॥ ਮੋਹੇ ਸਰਬ ਚਰਾਚਰ[7] ਜਾਂਹੀ। ਅਪਨ ਬਿਗਾਨ ਲਖਾਵਾ ਤਾਂਹੀ। ਭੇਦ ਅਪਰ ਪਰ[8] ਹੈ ਉਰ ਤੋਰੇ। ਭੇਦ ਬੁੱਧਿ ਕਛੁ ਨਹਿੰ ਹਿਯ ਮੋਰੇ ॥ ੧੯॥ ਸ਼੍ਰੀ ਕਰਤਾਰ ਕਰੈ ਜਬ ਕਰੁਨਾ। ਤਬ ਯਹਿ ਭੇਦ ਹੋਇ ਉਰ ਹਰਨਾ ।ਆਤਮ ਮਹਿੰ ਪਰ ਅਪਰ ਬਖਾਨੇ। ਬੇਦ ਅਰਥ ਕੋ* ਕੁਮਤਿ ਨ ਜਾਨੇ ॥ ੨੦ ॥ ਕਬਹਿ ਨ ਹੋਹਿ ਤਾਂਹਿ ਕੱਲਜਾਨਾ । ਜਨਮ ਮਰਨ ਪਾਵਹਿ ਦੁਖ ਨਾਨਾ। ਪੂਰਨ ਲਖਹਿ ਆਤਮਾ ਜੋਈ। ਭਵ ਬੰਧਨ ਤੇ ਛੂਟਹਿ ਸੋਈ–॥ ੨੧ ॥ ਸੁਨਿ ਕਰਿ ਅਸ ਬਚ ਸ਼ੰਡਾਮਰਕਾ। ਕਹੈ ਕਿ –ਖੋਟੋ ਵਡ ਯਹਿ ਲਰਕਾ[9] । ਦੈਤਨ ਕੁਲ ਕਾਨਨ ਕੀ ਨਸਾਈ[10]।

---

[1]ਹੇ ਸੋਭਾਗਜ। [2]ਸ਼ੋਭਨੀਕ । [3]ਅੰਨ੍ਹਾਂ ਖੂਹ । [4]ਬਚਨ । [5]ਭਾਵ ਔਗੁਣਾਂ ਵਾਲੀ । [6]ਕਿਸੇ । [7]ਜੜ੍ਹ ਚੇਤਨ। [8]ਆਪਣੇ ਪਰਾਏ ਦਾ । [9]ਲੜਕਾ। [10]ਬਨ ਵਾਂਙੂ (ਵੱਢੀ) ਹੈ।
*ਪਾ:–ਸੋ।

ਬਿਸ਼ਨੁ ਕੁਠਾਰ[1] ਸਮਾਨ[2] ਨਸਾਈ[3] ॥ ੨੨ ॥ ਬਿਨ ਦੰਡੋ[4] ਜੋ ਅਹੈ ਕੁਠਾਰਾ[5]। ਕਾਟ ਨ ਸਕਹਿ ਬਿਟਪ[6] ਨਿਰਧਾਰਾ[7]। ਤਜੋਂ ਆਗੈ ਚੋਂ[8] ਹਰਿ[9] ਭਗਵਾਨਾ॥ਅਬ ਇਹ[10] ਹੋਯੋ ਦੰਡ ਸਮਾਨਾ[11] ॥੨੩॥ ਨਿਸ਼ਚੈ ਨਾਸ ਬੀਸ ਕਾ ਕਰਿਈ। ਵਡੋ ਢੀਠ ਡਰ ਰਿਦੇ ਨ ਧਰਿਈ॥ਆਨਹੁ ਬੈਂਤ ਸਾਸਨਾ ਦੋਈਂ। ਬਿਨ ਡਾਂਟੇ ਇਹ ਸੀਖ ਨ ਲੋਈ--॥ ੨੪ ॥ ਬਹੁ ਪ੍ਰਕਾਰ ਕੋ ਭੈ ਦਿਖਰਾਵੈਂ। ਅਪਨੀ ਬਿੱਦਜਾ ਸਕਲ ਪ੍ਰਭਾਵੈਂ। ਏਕ ਨਹੀਂ ਤਿਨ ਕੀ ਮਨ ਮਾਨੀ। ਦੇਖਿ ਕੁਰੀਤੀ ਤ੍ਰੁਸ਼ਨਿ ਠਾਨੀ॥੨੫॥ਬੀਤ ਗਯੋ ਜਬ ਕੋਤਿਕ ਕਾਲਾ। ਤੇ ਜਾਨਤਿ ਭੇ ਪਢਨੋ ਬਿਸਾਲਾ। ਇਕ ਦਿਨ ਦੈਂਤਰਾਜ ਕੇ ਪਾਸਾ। ਲੇ ਕਰਿ ਗਮਨੇ ਕਰਤਿ ਹੁਲਾਸਾ॥੨੬॥ਜਾਇ ਪਿਤਾ ਪਦ ਬੰਦਨ ਕੀਨੀ। ਕਰੇ ਹਰਖ ਆਸ਼ਿਖ ਤਿਨ ਦੀਨੀ॥ਦੁਇ ਕਰ ਸੋਂ ਗਹਿ ਕਰਿ ਭਲਿ ਭਾਂਤੀ। ਬਦਨ ਬਿਲੋਕ ਲਾਇ ਲਿਯ ਛਾਤੀ॥੨੭॥ ਅੰਕ ਬਿਠਾਯੋ ਬਚਨ ਅਲਾਵਾ।--ਹੇ ਸੁਤ! ਕਾਲ ਬਿਤੇ ਬਹੁ ਆਵਾ। ਪਢਨੋ ਪਾਠ ਜੋ ਸੁੰਦਰ ਤੋਹੀ। ਸਰਬ ਉਚਾਰ ਸੁਨਾਵਹੁ ਮੋਹੀ--॥੨੮॥ ਸੁਨਿਕਰਿ ਜਨਕ[12] ਬਚਨ ਕੋ ਬੋਲਜੋ। ਮਨ ਕੋ ਮਤੋ ਬਿਦਤਿ ਸਭਿ ਖੋਲਜੋ।--ਅਭਿਮਤਿ[13] ਬਾਤ ਧਰਹੁ ਉਰ ਮਾਂਹੀ*[1]ਹਰਿਜਸ ਸੁਨਿ,[2]ਸਿਮਰਣ ਸ਼ੁਭਆਹੀ॥੨੯॥[3]ਕਰਨ ਕੀਰਤਨ,[4]ਚਰਨਨ ਸੇਵਾ [5]ਅਰਚਨ[14],[6]ਬੰਦਨ ਸ਼੍ਰੀ ਜਗਦੇਵਾ [7]ਦਿਢ ਬਿਸ੍ਵਾਸਹਿ,[8]ਅਰਪ ਸਰੀਰਾ। [9]ਕਰਨ ਸਖਾਪਨ ਗੁਨੀਗਹੀਰਾ[15] ॥ ੩੦॥ ਨਵਧਾ ਭਗਤਿ ਇਹੀ ਗਤਿਦਾਈ। ਕਰਹੁ ਸਦੀਵ ਰਿਦੇ ਹਿਤ ਲਾਈ। ਅਪਰ ਪਾਠ ਸਭਿ ਦੇਹੁ ਬਿਹਾਈ[16]। ਜਿਨ ਤੇ ਕਾਰਜ ਸਰੈ ਨ ਰਾਈ--॥ ੩੧ ॥ ਹਿਰਨਕਸ਼ਪ ਸੁਨਿ ਕੋਪ ਬਢਾਵਾ। ਨਿਜ ਦੰਤਨ ਸੋਂ ਅਧਰ[17] ਚਬਾਵਾ। ਸ਼ੋਣਿਤ ਸਰਸ[18] ਲਾਲ ਭੇ ਨੈਨਾ। ਸ਼ੁਕ੍ਰ ਸੁਤਨ ਸੋਂ ਬੋਲਜੋ ਬੈਨਾ ॥ ੩੨ ॥--ਤੁਮ ਮਤਿ ਹੀਨ ਪੱਛ ਬਿਧ[19] ਲੀਨਾ। ਸੁਤਹਿ[20] ਕੁਪਾਠ[21]

[1]ਕੁਹਾੜੇ। [2]ਵਾਂਙੂੰ। [3](ਇਸ ਦੇ) ਨਾਸ਼ ਕਰਨ ਵਾਲਾ ਹੈ। [4]ਡੰਡਾ (ਲਕੜੀ ਦਾ)। [5]ਭਾਵ ਡੰਡੇ ਪਾਏ ਬਿਨਾ ਕੁਹਾੜਾ। [6]ਬਿੱਛਾਂ ਨੂੰ। [7]ਨਿਸ਼ਚਤ ਹੈ (ਇਹ ਗਲ)। [8]ਸੀ। [9]ਸੋਮਾ ਬੂਟੀ ਨੂੰ ਪੀਹਣ ਵਾਲਾ ਪੱਥਰ, ਉਸ ਤੋਂ ਉਪਲਖਤ-ਕੁਹਾੜਾ--, ਕਿ ਅਗੇ ਵਿਸ਼ਨੂੰ ਕੁਹਾੜਾ ਸੀ। (ਅ) ਹਰਿ ਭਗਵਾਨ=ਵਿਸ਼ਨੂੰ ਭਗਵਾਨ। [10]ਭਾਵ ਪ੍ਰਹਲਾਦ। [11]ਡੰਡੇ ਤੁੱਲ। [12]ਪਿਤਾ ਦੇ। [13]ਚਾਂਛਤ, ਚੰਗੀ। [14]ਪੂਜਾ ਕਰਨੀ। [15]ਭਾਵ, ਪਰਮੇਸ਼ੁਰ ਜੀ ਨਾਲ। [16]ਦੂਰ ਕਰੋ। [17]ਹੇਠਾਂ। [18]ਲਹੂ ਵਰਗੇ। [19]ਦੂਸਰਾ ਪੱਖ। [20]ਪੁੱਤ੍ਰ ਨੂੰ। [21]ਖੋਟੀ ਸਿੱਖਿਆ।

*ਨਵਧਾ ਭਗਤੀ ਦੇ ਨੌਂ ਪ੍ਰਕਾਰ ਕਵੀ ਜੀ ਦੱਸਣ ਲੱਗੇ ਹਨ।

ਪਢਾਇ[1] ਮਲੀਨਾ। ਮੋਰ ਨਿਰਾਦਰ ਕੀਨ ਅਭਾਗੇ !। ਸਿੱਛਨਾ ਔਰ ਦੇਨਿ ਤੁਮ ਲਾਗੇ ॥ ੩੩ ॥ ਬੈਚਕ[2] ਬੇਖ[3] ਬਨਾਯੋ ਜਾਨਾ। ਛਪੈ ਨਹੀਂ ਮੈਂ ਆਜ ਲਖਾਨਾ। ਦਿਜ ਮਹਿੰ ਤੁਮ ਸੋਂ ਨੀਚ ਨ ਕੋਈ। ਜਿਨ ਕੀ ਬੁੱਧਿ ਬਿਪਰਜੈ[4] ਹੋਈ --॥ ੩੪॥ ਸ਼ੰਡੇ ਮਰਕੇ ਬਚਨ ਸਰੋਸਾ[5]। ਸੁਨਿ ਕਰਿ ਬੋਲੇ --ਹਮ ਨਹਿੰ ਦੋਸ਼ਾ। ਅਸ ਪ੍ਰਕਾਰ ਕੋ ਹਮ ਨ ਪਢਾਵਾ। ਅਪਰ ਨ ਕੋਊ ਆਨਿ ਸਿਖਾਵਾ ॥੩੫॥ ਸਹਿਜ ਸੁਭਾਇਕ ਤਵ ਸੁਤ ਐਸੇ। ਲੀਨੀ ਕੁਮਤਿ ਬਕਤਿ[6] ਅਬ ਜੈਸੇ। ਹਮ ਪਰ ਰੋਖ[7] ਬਾਦ ਕਿਮ ਕੀਨੋ। ਨਿਜ ਸੁਤ ਦੋਖ ਰਿਦੇ ਤੁਮ ਚੀਨੋ--॥ ੩੬ ॥ ਹਿਰਨਕਸ਼ਪ ਮੁਖ ਓਰ ਨਿਹਾਰਾ। ਮੁਖ ਸੋਂ ਐਸੇ ਬਚਨ ਉਚਾਰਾ।--ਹੇ ਸੁਤ ਗੁਰੁ ਨਹਿੰ ਤੋਹਿ ਪਢਾਈ। ਕਿਹੰ ਖੋਟੀ ਮਤ ਦੀਨਿ ਸਿਖਾਈ ?--॥੩੭॥ਸੁਨਿ ਮੈਂ ਪਿਤ ਸੋਂ ਬਚਨ ਬਖਾਨਾ। --ਤਜਹੁ ਤਾਤ[8] ! ਸੰਤਾਪ ਮਹਾਨਾ।ਵਿਖੈ ਵਾਸ਼ਨਾ ਬਸਿ ਨਰ ਜੋਊ। ਦਈ ਸੁਮਤਿ ਨਹਿੰ ਮਾਨਤਿ ਸੋਊ ॥ ੩੮ ॥ ਕੋਟ ਭਾਂਤਿ ਸਮਝਾਇ ਜਿ ਤਾਸੂ[9]। ਬੈਮੁਖ ਰਿਦੇ ਨ ਆਨਹਿ ਕਾਸੂ[10] । ਮਾਨ ਸਰੋਵਰ ਬਾਸ ਸੁਖਾਰਾ[11]। ਕਰਨੋਂ ਮੁਕਤਾ[12] ਕੇਰਿ ਅਹਾਰਾ[13] ॥ ੩੯ ॥ ਬਾਇਸ[14] ਸੀਖ ਨ ਮਾਨਹਿ ਕਬਹੀ[15]।ਜੇ ਉੱਤਮ ਗੁਣ ਹੋਵਹਿੰ ਸਭਿ ਹੀ[16]।ਤਾਂਕੀ[17] ਰਤਿ ਦੁਰਗੰਧਹਿ ਮਾਂਹੀ। ਤਜੈਂ ਸਠ ਭਗਤਿ ਸੀਖ ਲੈ ਨਾਂਹੀ ॥ ੪੦ ॥ ਬੰਧਨ ਪਰੇ ਜਗਤ ਕੇ ਭਾਰੀ। ਛੂਟਨ ਏਕ ਉਪਾਇ ਬਿਚਾਰੀ। ਸੁਨਿ ਧਾਰਹਿ ਸਤਿਗੁਰੁ ਉਪਦੇਸ਼ਾ। ਬਹੁਰ ਨ ਰਹੈ ਦੁਖ ਕੋ ਲੇਸ਼ਾ ॥ ੪੧ ॥ ਧਨ ਅਰਥੀ ਜੇ ਗੁਰੁ ਜਗ ਮਾਂਹੀ। ਆਤਮ ਗਯਾਨ ਰਿਦੇ ਮਹਿੰ ਨਾਂਹੀ । ਤਿਨ ਤੇ ਪੰਥ ਨ ਸੂਝਹਿ ਕੈਸੇ। ਅੰਧਾ ਆਗੂ ਅੰਧਨ[18] ਜੈਸੇ॥੪੨॥ਜਾਵਤਿ ਗਿਰ ਸੋ ਗਰਤ[19] ਮਝਾਰੀ। ਜੋ ਤਿਹ ਪਾਛੈ, ਗਿਰਹਿ[20] ਸੰਗਾਰੀ[21]। ਹੇ ਪਿਤ ! ਕਸੋਂ ਨ ਭਜੈਂ ਪ੍ਰਭੁ ਚਰਨਾ। ਹੈ ਹੈ ਜਨਮ ਮਰਣ ਕੋ ਹਰਨਾ ॥ ੪੩ ॥ ਕਰਿ ਸਤਿਸੰਗ ਸਰਸ[22] ਸੁਰ ਧੇਨੂ[23]। ਸਿਰਪਰ ਧਰਿ ਸੰਤਨ ਪਦ ਰੇਨੂ।ਤਰਿ ਜੈਹੈਂ ਭਵ ਸਾਗਰ

---

[1]ਪੜ੍ਹਾਇਆ ਹੈ। [2]ਠੱਗ ਦਾ। [3]ਭੇਖ। [4]ਉਲਟੀ। [5]ਕ੍ਰੋਧ ਵਾਲੇ (ਬਚਨ)। [6]ਕਹਿੰਦਾ ਹੈ। [7]ਕ੍ਰੋਧ। [8]ਹੇ ਪਿਤਾ !। [9]ਤਿਸ ਨੂੰ। [10]ਕਿਸੇ ਨੂੰ । [11]ਸੁਖਾਲਾ ਹੈ। [12]ਮੋਤੀਆਂ । [13]ਭੋਜਨ। [14](ਪਰ) ਕਾਂ। [15](ਮਾਨ ਸਰੋਵਰ ਜਾਣ ਦੀ) ਸਿੱਖਯਾ ਕਦੇ ਨਹੀਂ ਮੰਨੇਗਾ। [16]ਭਾਵ ਮਾਨ ਸਰੋਵਰ ਵਿਚ। [17]ਭਾਵ ਕਾਂ ਦੀ। [18]ਅੰਨ੍ਹਿਆਂ ਦਾ। [19]ਟੋਏ। [20]ਡਿੱਗੇਗਾ। [21]ਲਾਯਕ ਹੀ। [22](ਜੋ) ਸਦਰਸ਼ ਹੈ। [23]ਕਾਮਧੇਨੁ ਗਾਂ ਦੇ।

ਭੂਰੀ। ਪਾਇਂ ਪਰਮਗਤਿ ਸਭਿ ਬਿਧਿ ਰੂਰੀ–॥ ੪੪ ॥ ਦੈਤਰਾਜ ਸੁਨਿ ਕ੍ਰੋਧ ਬਿਸ਼ੇਖਾ।ਕੰਪਤਿ ਤਨ ਭਾ ਆਰੁਨ[1] ਬੇਖਾ[2]। ਤਿਰਛੇ ਕੀਨ ਭਯਾਨਕ ਨੈਨਾ। ਅਧਿਕ ਗਰਜ ਕੈ ਬੋਲਜੋ ਬੈਨਾ ॥ ੪੫ ॥ ਅੰਕ ਬਿਖੈ ਤੇ ਦੀਨ ਬਗਾਈ[3] ।–ਗਹਿ ਮਾਰਹੁ ਇਸ ਕੋ ਲੈ ਜਾਈ। ਸੁਤ ਮਮ ਨਹੀਂ ਲਖਹੁ ਯੌਂ[4] ਮਨ ਮੈਂ। ਦੀਰਘ ਰੋਗ ਭਯੋ ਇਹ ਤਨ ਮੈਂ ॥ ੪੬ ॥ ਅੰਗ ਸਰੋਗ[5] ਕਟੇ ਸੁਖ ਹੋਈ। ਹਨਹੁ[6] ਜਾਇ, ਅਚਰਜ ਨਹਿੰ ਕੋਈ। ਮਮ ਭ੍ਰਾਤਾ ਕੋ ਮਾਰਨਹਾਰੂ। ਤਿਹ ਕੋ ਇਹ ਉਪਾਸਨਕਾਰੂ[7] ॥ ੪੭ ॥ ਨਿਜ ਪਰਵਾਰ ਸਰਬ ਕੋ ਤਜਾਗੀ। ਭਯੋ ਬਿਸ਼ਨੁ ਚਰਨਨ ਅਨੁਰਾਗੀ॥ ਜੋ ਨਿਜ ਸੁਤ ਪਰ-ਹਿਤ ਕੋ ਚਾਹੀ[8]। ਸੋ ਰਿਪੁ[9] ਸਮ[10] ਲਖਿਯੋ ਮਨ ਮਾਂਹੀ ॥ ੪੮ ॥ ਜੋ ਪਰਸੁਤ[11] ਅਪਨੋ ਹਿਤਕਾਰੀ[12]। ਪੁੱਤ੍ਰ ਸਮਾਨ, ਦਿਜੈ[13] ਸੁਖ ਭਾਰੀ। ਇਸ ਪ੍ਰਕਾਰ ਸਮਝਹੁ ਮਨ ਮਾਂਹੀ। ਮਾਰਹੁ ਬੇਗ, ਪੁੱਤ੍ਰ ਮਮ ਨਾਂਹੀ–॥੪੯॥ ਸੁਨੀ ਸੈਵਕਨ ਗਿਰਾ ਕਠੋਰਾ। ਦਾਨਵ ਉਠੇ ਭਯਾਨਕ ਘੋਰਾ। ਦੀਰਘ ਦਾਂਤ ਤ੍ਰਿਸੂਲਹਿ ਹਾਥਾ। ਤਾਂਬ੍ ਬਰਨ[14], ਬਿਥੁਰੇ ਕਚ ਮਾਥਾ[15] ॥ ੫੦ ॥ –ਧਰਹੁ, ਧਰਹੁ, ਮਾਰਹੁ– ਕਹਿ ਡਾਟੇ।–ਬੇਗ ਸਰੀਰ ਦੇਹੁ ਇਸ ਕਾਟੇ–। ਏਕਹਿ ਖਾਰ ਸ਼ਸਤ੍ ਸਭਿ ਡਾਰੇ। ਖੜਗ ਸ਼ਕਤਿ ਤਿਰਸੂਲਹਿੰ ਮਾਰੇ॥੫੧॥ ਬਿਫਲ ਪ੍ਰਯਾਸ[16] ਤਿਨਹਿ ਪ੍ਰਭੁ ਖੋਵਾ। ਰੋਮ ਨ ਏਕਹਿ ਬਾਂਕੋ[17] ਹੋਵਾ। ਏਕੰਕਾਰ ਬਿਮੁਖ ਨਰ ਜੋਊ। ਜਨੋਂ ਤਿਹ ਕ੍ਰਿਯਾ ਬਿਫਲ ਹੈ ਸੋਊ ॥ ੫੨ ॥ ਦੈਤਰਾਜ ਨਿਜ ਨੈਨਨ ਦੇਖਾ। ਸ਼ੰਕਤਿ[18]ਭਾ ਮਨ ਮਾਂਹਿ ਬਿਸ਼ੇਖਾ॥ ਬੋਲਜੋ ਬਚਨ–ਮਰਤਿ ਨਹਿੰ ਐਸੇ। ਔਰ ਉਪਾਵ ਕਰੋ, ਕਹਿ ਜੈਸੇ ॥ ੫੩ ॥ ਗਜ ਆਗੈ ਗਹਿ ਇਹ ਚੀਰਾਵਹੁ। ਸਰਪਨ ਤੇ ਸਭਿ ਅੰਗ ਡਸਾਵਹੁ। ਜੇ ਕਰਿ ਭਹਿੰ ਤੇ ਹੋਇ ਉਬਾਰਾ।ਮਾਰਹੁ ਬਿਖ ਦੇ ਬੀਚ ਅਹਾਰਾ–॥੫੪॥ਸੁਨਿ ਕਰਿ ਕੀਨੇ ਸਰਬ ਉਪਾਈ। ਗਜ[19], ਅਹਿ, ਬਿਖ[20] ਤੇ ਦੁਖ ਨਹਿੰਰਾਈ। ਸ੍ਰੀ ਕਰਤਾਰ ਭਯੋ ਰਖਵਾਰਾ। ਕਹੋ ਕੌਨ ਤਿਹ ਸਕੈ ਜੁ ਮਾਰਾ ॥ ੫੫ ॥ ਬਹੁਰੋ

---

[1]ਲਾਲ। [2]ਰੂਪ ਵਾਲਾ। [3]ਕੁਛੜ ਵਿਚੋਂ ਵਗਾਹ ਮਾਰਿਆ। [4]ਐਉਂ । [5]ਰੋਗੀ ਅੰਗ। [6]ਮਾਰ ਦਿਓ। [7]ਉਪਾਸਨਾ ਕਰਨ ਵਾਲਾ (ਭਗਤ)। [8]ਪਰਾਏ ਭਲੇ ਨੂੰ ਚਾਹੇ। [9]ਵੈਰੀ। [10]ਵਰਗਾ। [11]ਪਰਾਇਆ ਪੁੱਤ੍। [12]ਪ੍ਰੇਮ ਵਾਲਾ ਹੋਵੇ। [13](ਉਸ ਨੂੰ) ਦੇਈਏ। [14]ਭੱਬੇ ਵਰਗਾ ਰੰਗ। [15]ਕੇਸ ਖਿੱਲਰੇ ਮੱਥੇ ਤੇ। [16]ਨਿਸ਼ਫਲ ਯਤਨ। [17]ਵਿੰਗਾ। [18]ਹੈਰਾਨ। [19]ਹਾਥੀ। [20]ਸੱਪ ਅਤੇ ਜ਼ਹਿਰ।

ਦੋਹਿ ਬਾਂਧ ਕਹਿ ਮੇਰਾ। ਅਤਿ ਉਤੰਗ[1] ਗਿਰ[2] ਤੇ ਗਹਿ ਗੇਰਾ। ਬਹੁਤ ਬਾਰ[3] ਲੈ ਬਾਰਿ[4] ਡੁਬਾਯੋ। ਕਰਿ ਪ੍ਰਚੰਡ ਪਾਵਕ[5] ਮਹਿੰ ਪਾਯੋ ॥ ੫੬ ॥ ਕਿਤਕ ਦਿਵਸ ਨਹਿੰ ਦਯੋ ਅਹਾਰੂ। ਮਾਰਨ ਚਹਿਤ ਅਨਿਕ ਪਰਕਾਰੂ। ਸਭਿ ਉਪਾਇ ਭੇ ਬਾਦ ਤਿਨੂਕੇ। ਮਨ ਚਿੰਤਾ ਭੀ ਅਧਿਕ ਜਿਨੂਕੇ ॥ ੫੭ ॥ ਦੋਹਰਾ ॥ ਹਿਰਨਕਸ਼ਪ ਅਵਲੋਕ[6] ਕੈ ਚਿੰਤਾ ਜਗੀ ਬਿਸਾਲ[7]।–ਸਭਿ ਉੱਦਮ ਨਿਸ਼ਫਲ ਗਏ ਮਾਰਨੋ ਮਰਤਿ ਨ ਬਾਲ ॥ ੫੮ ॥ ਚੌਪਈ ॥ ਮੈਂ ਭਯਾਨਕ ਕਟੁ[8] ਬਚਨ ਉਚਾਰੇ ॥ ਸੁਨਿ ਕਰਿ ਇਹ[9] ਉਰ ਹਰਖ ਅਪਾਰੇ। ਅਮਿਤ ਪ੍ਰਭਾਵ ਤੇਜ ਨਹਿੰ ਥੋਰਾ[10] ॥ ਨਿਸਚੈ ਅਹੈ ਸ਼ਤ੍ਰੁ ਇਹ ਮੋਰਾ ॥ ੫੯ ॥ ਇਹ ਸੰਗ ਬਧਨੋ ਬਿਸਾਲ ਬਿਰੋਧਾ[11]। ਮਰਣੋ ਹੋਇ ਹੋਤਿ ਉਰ ਬੋਧਾ[12]–। ਇਸ ਪ੍ਰਕਾਰ ਚਿੰਤਾ ਮੈਂ ਦੀਨਾ[13]। ਸ਼੍ਰੀ ਹਤਿ ਹੋਯੋ[14] ਬਦਨ ਮਲੀਨਾ[15] ॥ ੬੦ ॥ ਸ਼ੰਡਾ ਮਰਕਾ ਲਖਿ ਗਤਿ ਤਾਸੂ। ਲੈ ਕਰਿ ਗਏ ਇਕੰਤ[16] ਅਵਾਸੂ[17]।ਸਮਝਾਵਾ ਕਹਿ ਮਧੁਰੀ[18] ਬਾਨੀ।–ਸੁਨਿ ਛਿਤੇਸ਼![19] ਕਸ ਚਿੰਤਾ ਠਾਨੀ ? ॥੬੧॥ ਤਵ ਬਿਲੋਕ ਕੈ ਭ੍ਰਿਕੁਟੀ[20] ਬਾਂਕੀ[21]। ਤ੍ਰੈ ਲੋਕਨ ਸੁਧ[22] ਰਹੇ ਨ ਕਾਂਕੀ[23]।ਸਿਸੁ ਕੀ[24] ਕੇਤਿਕ ਬਾਤ[25] ਜੁ ਦੀਨਾ[26]। ਤੁਮਰੇ ਹੈਂ ਸਭਿ ਲੋਕ ਅਧੀਨਾ ॥੬੨॥ ਤਜਿ ਚਿੰਤਾ ਇਕ ਸੁਨਹੁ ਉਪਾਈ। ਬਰੁਣਪਾਸ[27] ਸੋਂ ਬਾਂਧਹੁ[28] ਲਯਾਈ। ਸ਼ੁਕ੍ਰ ਨਿਕੇਤ ਆਇ ਹੈ ਜੌ ਲੌ। ਹਮ ਰਾਖਹਿਂ ਬੰਧੇ ਇਹ ਤੌਲੌ ॥ ੬੩ ॥ ਯਾਕੀ ਹੈ ਜਬ ਬੈਸ ਵਡੇਰੀ। ਤਬ ਐਹੈ ਉਰ ਸੁਮਤਿ ਘਨੇਰੀ। ਸਿੱਛਨਾ ਦੇਇ ਸ਼ੁਕ੍ਰ ਪੁਨ ਆਈ। ਰਾਜਨੀਤਿ ਸਭਿ ਲੇਹਿ ਪਢਾਈ–॥ ੬੪ ॥ ਤਿਨ ਤੇ ਸੁਨਿ ਕਰਿ ਅਸ[29] ਦਨੁਜੇਸ਼ਾ[30]। ਮਾਨ ਬਚਨ ਪੁਨ ਦਈ ਨਿਦੇਸ਼ਾ ।–ਲੈ ਜਾਵਹੁ ਦਿਢ ਬਾਂਧ ਪਢਾਵਹੁ।

---

[1]ਉਚੇ। [2]ਪਹਾੜ। [3]ਵੇਰੀ। [4]ਪਾਣੀ (ਵਿਚ)। [5]ਬਾਲਕੇ ਅਗਨੀ। [6]ਦੇਖਕੇ। [7]ਭਾਵ, ਹਿਰਨਕਸ਼ਪ ਚਿੱਤ ਵਿਚ ਸੋਚਦਾ ਹੈ। [8]ਕੌੜੇ। [9]ਪ੍ਰਹਲਾਦ ਭਗਤ। [10]ਭਾਵ ਪ੍ਰਹਲਾਦ ਦਾ। [11](ਮੇਰਾ) ਵੈਰ। [12]ਐਉਂ ਦਿਲ ਨੂੰ ਜਾਪਦਾ ਹੈ ਕਿ ਹੁਣ ਮੇਰੀ ਮੌਤ ਆਈ ਹੈ। [13]ਆਤੁਰ। [14]ਸ਼ੋਭਾਹੀਨ ਹੋਕੇ। [15]ਮੂੰਹ ਮੈਲਾ ਹੋ ਗਿਆ। [16]ਇਕਾਂਤ। [17]ਘਰ ਵਿਚ। [18]ਮਿੱਠੀ। [19]ਹੇ ਰਾਜਾ। [20][ਸੰਸ:, ਭ੍ਰਿਕੁਟੀ=] ਭੌਂਹ ਭਰਵੱਟੇ। [21]ਟੇਢੇ। [22]ਹੋਸ਼। [23]ਕਿਸੇ ਦੀ। [24]ਬਾਲਕ ਦੀ। [25]ਕੀ ਗਲ ਹੈ। [26]ਜੋ ਤੂੰ ਆਤੁਰ ਹੈਂ। [27]ਵਰੁਣ ਦਾ ਇਕ ਅਸਤ੍ਰ ਜਿਸ ਨੂੰ ਨਾਗਪਾਸ਼ ਬੀ ਕਹਿੰਦੇ ਹਨ। ਵੈਰੀਆਂ ਨੂੰ ਬੰਨ੍ਹਣ ਦਾ ਇਕ ਪ੍ਰਕਾਰ ਦਾ ਫੰਧਾ। [28]ਬੰਨ੍ਹ ਲਿਆਉਂਦਾ ਹਾਂ। [29]ਐਸੇ। [30]ਦੈਂਤਾਂ ਦੇ ਰਾਜੇ ਨੇ।

ਧਰਮ ਤ੍ਰਿਬਰਗਹਿ[1] ਸਰਬ ਸਿਖਾਵਹੁ–॥ ੬੫॥ ਸ਼ੈਡੇ ਮਰਕੇ ਬੰਧਨ ਕਰਿਕੈ। ਰਾਖਨੋ ਅੰਤਰ ਮੋਕੋ ਘਰ ਕੈ। ਆਇ ਆਪਨੋ ਪਾਠ ਪਢਾਵਤਿ। ਤਿਨ ਕੋ ਕਹਨੋ ਨ ਮਨ ਮੈਂ ਭਾਵਤਿ॥ ੬੬॥ ਰਾਗ ਦ੍ਵੈਖ ਜਿਹ ਮਾਂਹਿ ਬਿਸਾਲਾ। ਕਿਉਂ ਮਨ ਰੁਚੈ ਜਗਤ ਜੰਜਾਲਾ। ਸ਼੍ਰੀ ਕਰਤਾਰ ਚਰਨ ਲਿਵ ਲਾਗੀ। ਅਹਿਨਿਸਿ ਬਿਚ ਬਿਬੇਕ ਅਨੁਰਾਗੀ॥ ੬੭॥ ਜਗਤ ਅਸਾਰ ਸਰਬ ਹੀ ਜਾਨਾ। ਸਿਮਰਨ ਨਾਮ ਸਾਰ ਇਕ ਮਾਨਾ। ਜਬ ਸੋਂ ਘਰ ਕੇ ਕਾਜ ਸਿਧਾਵੈਂ। ਤਬ ਦੈਂਤਨ ਕੇ ਬਾਲਿਕ ਆਵੈਂ॥ ੬੮॥ ਸ਼ੁਭ ਉਪਦੇਸ਼ ਦੇਉਂ ਮੈਂ ਤਾਂਹੂ। ਸੁਨਿ ਕਰਿ ਸੋ ਧਾਰਹਿਂ ਉਰ ਮਾਂਹੂ। ਬੂਝਹਿ ਸੁਨਿ ਕਰਿ ਪ੍ਰਸ਼ਨ ਬਹੋਰੀ।ਜਾਗਹਿ ਤਿਨ ਉਰ ਭਗਤਿ* ਨ ਥੋਰੀ[2]॥੬੯॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਪ੍ਰਹਿਲਾਦ' ਪ੍ਰਸੰਗ ਬਰਨਨੰ ਨਾਮ ਸਤਾਹਠਮੋ ਅਧਜਾਯ॥ ੬੭॥

੬੮. [ਗੁਰਚਰਣ ਪ੍ਰੇਮ ਮੰਗਲ। ਪ੍ਰਹਲਾਦ ਪ੍ਰਸੰਗ]

ਦੋਹਰਾ॥ ਸ਼੍ਰੀ ਗੁਰੁ ਪਗ ਕੇਤਕਿ ਪੁਸ਼ਪ ਪ੍ਰੇਮ ਕੰਟ ਜਿਹ ਸੰਗ॥
ਮਨ ਮਲਿੰਦ ਕੋ ਵੇਧ ਕਰਿ ਕਹੌਂ ਕਥਾ ਸ ਉਮੰਗ॥ ੧॥

{ ਕੇਤਕਿ=ਕੇਤਕੀ, ਕਿਉੜੇ ਨਾਲ ਮਿਲਦਾ ਇਕ ਛੋਟਾ ਬ੍ਰਿਛ ਹੈ ਜਿਸ ਨੂੰ ਪੀਲੇ ਰੰਗ ਦੇ ਬੜੇ ਖ਼ੁਸ਼ਬੂਦਾਰ ਬੰਦ ਮੁੰਜਰਾਂ ਵਰਗੇ ਲੰਬੇ ਫੁੱਲ ਲਗਦੇ ਹਨ, ਇਨ੍ਹਾਂ ਤੋਂ ਅਤਰ ਤੇ ਅਰਕ ਭੀ ਬਣਦਾ ਹੈ।ਇਸਦੀ ਖ਼ੁਸ਼ਬੋ ਅੱਛੀ ਹੁੰਦੀ ਹੈ,ਪੰ੍ਤੂ ਕਵੀਜਨ ਕਹਿੰਦੇਹਨ ਕਿ ਭੌਰਾ ਇਸਦੇ ਫੁੱਲ ਤੇ ਨਹੀਂ ਬੈਠਦਾ। ਇਸ ਦੀਆਂ ਪੱਤੀਆਂ ਨਾਲ ਕੰਡੇ ਭੀ ਹੁੰਦੇ ਹਨ। ਕਵਿ ਜੀ ਕਹਿੰਦੇ ਹਨ ਕਿ ਮੈਂ ਆਪਣੇ ਮਨ ਰੂਪੀ ਭੌਰੇ ਨੂੰ ਪ੍ਰੇਮ ਦੇ ਕੰਡਿਆਂ ਨਾਲ ਵਿੰਨ੍ਹਕੇ ਗੁਰ ਪਗ ਰੂਪੀ ਕੇਤਕੀ ਫੁੱਲ ਤੇ ਬਿਠਾਵਾਂਗਾ।
ਕੰਟ=ਕੰਡਾ, ਕੰਟਕ ਦਾ ਸੰਖੇਪ ਰੂਪ।
ਮਲਿੰਦ=ਭਉਰਾ। }

ਅਰਥ–ਸ਼੍ਰੀ ਗੁਰੂ ਜੀ ਦੇ ਚਰਣ ਕੇਤਕੀ (ਦੇ ਫੁੱਲ ਸਮਾਨ ਸੁਗੰਧਿਤ ਹਨ) ਜਿਨ੍ਹਾਂ ਦੇ ਨਾਲ ਪ੍ਰੇਮ ਦਾ ਕੰਡਾ ਹੈ, (ਇਸੇ ਕੰਡੇ ਨਾਲ) ਮਨ (ਰੂਪੀ) ਭੌਰੇ ਨੂੰ ਵਿੰਨ੍ਹ ਕੇ (ਹੁਣ ਮੈਂ ਅੱਗੋਂ ਦੀ) ਕਥਾ ਉਮੰਗਾਂ ਨਾਲ ਕਹਿੰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ॥ ਚੌਪਈ॥ ਸੁਨਿ ਸ਼੍ਰੀ ਅੰਗਦ ਕਥਾ ਪੁਨੀਤਾ। ਕਹਤਿ ਪ੍ਰਹਲਾਦ ਭਯੋ ਜਸ ਰੀਤਾ:–।'ਦੈਤ ਪੁੱਤ੍ਰ ਜਬ ਢਿਗ ਹ੍ਵੈ ਬੈਸੇਂ[3]।

[1]ਧਰਮ, ਅਰਥ, ਕਾਮ ਸਿਖਾਵਣਾ (ਛਾਵ ਮੋਖ ਮਾਰਗ ਨਹੀਂ ਸਿਖਾਉਣਾ)। [2]ਡਾਢ ਮੰਞਾ ਮਰਕਾ। [3]ਪਾਸ ਹੋ ਕੇ ਬੈਠਣ। *ਪਾ:–ਪ੍ਰੀਤਿ।

ਤਿਨ ਸੋਂ ਬਚਨ ਸੁਭਗ ਉਪਦੇਸ਼ੇ ॥ ੨ ॥–ਦਨੁਜ ਸੁਤਹੁ ! ਸੁਨਿਯਹਿ ਦੈ ਕਾਨਾ। ਕਰਹੁ ਪ੍ਰਾਨ ਨਿਜ ਕੋ ਕੱਲਯਾਨਾ। ਇਹ ਤਨ ਦੁਰਲਭ ਜਾਨਹੁ ਭਾਈ। ਪੁਨ ਇਸਥਿਰ[1] ਨਹਿੰ ਜਗਤ ਰਹਾਈ ॥ ੩ ॥ ਸੇਵਹੁ ਸ਼੍ਰੀ ਪਤਿ ਚਰਨ ਸਰੋਜਾ। ਭਜਹੁ ਰਿਦੇ ਤੇ ਮਾਨ ਮਨੋਜਾ[2]। ਨਿਸਦਿਨ ਸਿਮਰਹੁ ਨਾਮ ਮਹਾਨਾ। ਸਭਿ ਸੁਖਧਾਮ ਕਰਤਿ ਕੱਲਯਾਨਾ[3] ॥ ੪ ॥ ਭਜਹੁ ਭੋਗ ਹਿਤ ਕਰਨ ਉਪਾਈ। ਇਹ ਸਭਿ ਜੋਨਿ ਬਿਖੈ ਕਰ ਆਈ[4]। ਸ਼ੂਕਰ, ਸ੍ਵਾਨ ਆਦਿ ਪਸੁ ਜੇਊ। ਕਰਮਾਧੀਨ[5] ਪਾਇੰ ਸਭਿ ਤੇਊ॥੫॥ਇੰਦ੍ਰੀ ਸੁਖ[6] ਪਾਯਤਿ ਸਭਿ ਠੌਰਾ। ਬਿਨ ਪ੍ਰਯਾਸ[7] ਖਗ ਆਦਿ ਜਿ ਔਰਾ। ਬਿਨ ਸ਼ੰਕਾ ਤੇ ਬਾਸੁਰ ਰਾਤੀ। ਕਾਮ ਚੇਸ਼ਟਾ ਕਰਤਿ ਸੁਹਾਤੀ ॥ ੬ ॥ ਇਹ ਤਨ ਭਜਨ ਹੇਤੁ ਹੈ ਦੀਨੋ। ਬਾਦ ਨ ਖੋਵਹੁ ਸੁਨਹੁ ਪ੍ਰਬੀਨੋ !। ਜਿਉਂ ਬਿਨ ਮਾਂਗੇ ਤੇ ਦੁਖ ਆਵੈ। ਤਿਉਂ ਹੀ ਜਤਨ ਬਿਨਾ ਸੁਖ ਪਾਵੈ ॥੭॥ ਤਾਂਤੇ ਭੋਗਨ ਹੇਤੁ[8] ਉਪਾਊ। ਕਰਿਯੇ ਨਹੀਂ ਕਦਾਚਿਤ ਕਾਊ[9]। ਜਬ ਲੌ ਮ੍ਰਿਤੁ ਨ ਹੋਇ ਸਰੀਰਾ। ਤਬ ਲੌ ਸਿਮਰਹੁ ਗੁਨੀ ਗਹੀਰਾ ॥ ੮ ॥ ਸੁਨਹੁ ਆਰਬਲ ਬਿਤੇ ਜਿ[10] ਹੋਤੇ। ਅਰਧ ਜਾਨ* ਨਿੰਦ੍ਰਾ ਬਸਿ ਸੋਤੇ।ਬਾਲਿਕ ਮੁਗਧ[11] ਬੁੱਧਿ ਮਹਿੰ ਕੇਤੀ। ਸੁਧ ਬਿਹੀਨ ਬੀਤਹਿ ਸਭਿ ਤੇਤੀ ॥ ੯ ॥ ਭਯੋ ਤਰੁਨ[12] ਤਰੁਨੀ[13] ਤਬ ਜੀਤਾ। ਦਰਬ ਕਮਾਵਨ ਚਿੰਤਾ ਚੀਤਾ। ਜਰਾ[14] ਗ੍ਰਸਤ[15] ਬਹੁਰੋ ਭਾ ਪ੍ਰਾਨੀ। ਇੰਦ੍ਰੀ ਸਿਥਲ[16] ਸੁਮਤਿ ਬਿਕੁਲਾਨੀ[17] ॥੧੦॥ ਗ੍ਰਿਹਾਸ਼ਕਤਿ† ਮਹਿੰ ਮੋਹ ਬਿਸਾਲਾ[18]। ਪੋਖਨ[19] ਕੁਟੰਬ ਬਿਤਾਯੋ ਕਾਲਾ। ਰਜੁ ਸਨੇਹ ਪਰਵਾਰ[20] ਬੰਧਾਨਾ। ਛੁਟਨੋ ਕਠਨ ਬਿਨਾ ਗੁਰ ਗਯਾਨਾ ॥ ੧੧ ॥ ਪ੍ਰਭੁ ਕਰੁਨਾ ਤੇ ਹੋਇ ਵਿਰਾਗਾ। ਮੋਹ ਕੁਟੰਬਹਿ[21] ਕਰਹਿ ਤਯਾਗਾ। ਜਗਤ ਅਸਾਰ ਜਾਨਿ ਕਰਿ ਸਭਿਹੀ। ਗੁਰ ਉਪਦੇਸ਼

[1]ਕਾਯਮ। [2]ਹੰਕਾਰ, ਕਾਮ (ਆਦਿ ਵਿਕਾਰ)। [3](ਨਾਮ) ਸਾਰੇ ਸੁਖਾਂ ਦਾ ਘਰ ਹੈ, ਅਤੇ ਮੁਕਤੀ ਕਰਦਾ ਹੈ। [4]ਭਾਵ, ਭੋਗ ਹਰ ਜੂਨ ਵਿਚ ਮਿਲਦਾ ਹੈ। [5]ਕਰਮਾਂ ਦੇ ਅਧੀਨ ਹੋਕੇ। [6]ਇੰਦ੍ਰਿਆਂ ਦੇ ਸੁਖ। [7]ਬਿਨਾਂ ਯਤਨ। [8]ਭੋਗਾਂ ਲਈ। [9]ਕੋਈ। [10]ਜਿਸ ਤਰ੍ਹਾਂ। [11]ਅਜਾਣ। [12]ਜਵਾਨ। [13]ਇਸਤ੍ਰੀ ਨੇ। [14]ਬੁਢੇਪੇ ਕਰ। [15]ਗ੍ਰਸਿਆ। [16]ਢਿੱਲੀਆਂ। [17]ਵਿਆਕੁਲ ਹੋਈ। [18]ਘਰ ਦੇ ਮੋਹ ਵਿਚ ਬਹੁਤ ਆਸ਼ਕਤ ਹੁੰਦਾ ਹੈ। [19]ਪਾਲਣ। [20]ਪਰਵਾਰ ਦੇ ਪਯਾਰ ਦੀ ਰਸੀ ਵਿੱਚ। [21]ਕੁਟੰਬ ਦੇ ਮੋਹ ਨੂੰ। *ਪਾ:–ਜਾਤ।

†ਪਾ:–ਗਿਰਾ ਸਕਲ=ਸਕਲ (ਸਾਕਿਆਂ) ਨਾਲ ਬਾਣੀ ਕਰ ਬਹੁਤ ਮੋਹ ਕਰਦਾ ਹੈ, ਬੁੱਢੇ ਨੂੰ ਮੱਤਾਂ ਦੇਣ ਦੀ ਬਾਣ ਹੁੰਦੀ ਹੈ।

ਗਹੈ ਦਿਢ ਤਬਹੀ ॥ ੧੨ ॥ ਆਤਮ ਪੂਰਨ ਜਹਿੰ ਕਹਿੰ ਦੇਖੀ। ਨਿਜ ਸਰੂਪ ਕੋ ਲਖਹਿ ਵਿਸ਼ੇਖੀ। ਮਨ ਕੀ ਥਿਰਤਿ ਟਿਕੇ ਸੁਖ ਰਾਸਾ। ਨਿਸ਼ਚਲ ਹੋਵੈ ਦਿਢ ਅੱਭਯਾਸਾ--॥ ੧੩ ॥ ਦੈਂਤ ਪੁੱਤ੍ਰ ਸੁਨਿ ਗਿਰਾ ਉਚਾਰੀ। --ਹਮਹਿੰ ਬਤਾਇ ਬਾਤ ਇਹ ਸਾਰੀ। ਅਸ ਤੁਮ ਗਯਾਨ ਕਹਾਂ ਤੇ ਪਾਵਾ?। ਸਰਬਹਿ ਸਾਰ ਅਸਾਰ ਲਖਾਵਾ[1] ॥ ੧੪ ॥ ਹਮ ਤੁਮ ਪਢਤਿ ਗੁਰੂ ਇਕ* ਪਾਹੀ। ਅਪਰ ਨਿਕਟ ਗਮਨੇ ਕਬ ਨਾਂਹੀ। ਔਰ ਨ ਕੋ ਆਵਾ ਇਹ ਥਾਨਾ। ਕਬਹੂੰ ਨਹਿੰ ਸਤਿਸੰਗ ਮਿਲਾਨਾ॥੧੫॥ ਔਰ ਨ ਆਯੋ, ਤੂੰ ਨਹਿੰ ਗਯੋ। ਐਸੋ ਗਯਾਨ ਕਹਾਂ ਤੇ ਭਯੋ ?। ਇਹ ਸੰਸਾ ਉਰ ਦੇਹੁ ਮਿਟਾਈ--। ਤਿਨ ਤੇ ਸੁਨਿ ਮੈਂ ਗਿਰਾ ਅਲਾਈ ॥ ੧੬ ॥--ਜਬ ਮਮ ਪਿਤ ਤਪ ਹੇਤ ਪਧਾਰਾ। ਮੰਦ੍ਰਾਚਲ ਪਰ ਹਠ ਵਡ ਧਾਰਾ। ਸੁਨਿ ਕਰਿ ਸ਼ੂਨ ਸੁਰਨ ਸੰਮੂਹਾ[2]। ਸੈਨ ਬਟੋਰੀ ਕੀਨੀ ਬਯੂਹਾ[3] ॥ ੧੭ ॥ ਹਰਖ ਪਰਸਪਰ ਬਚਨ ਬਖਾਨਾ।--ਦਾਨਵ ਕੁਲ ਕੋ ਕਰਹੁ ਨਿਦਾਨਾ[4]। ਬਿਨ ਪ੍ਰਯਾਸ[5] ਚਨੁਜੇਸ਼ ਨਸਾਨਾ[6]†--। ਜਿਮ ਪਪੀਲਕਾ[7] ਅਹਿ[8] ਕਿਯ ਹਾਨਾ[9] ॥ ੧੮॥ ਕਟਕ ਬਟੋਰ ਆਨਿ ਰਜਧਾਨੀ। ਮੰਡਜੋ[10]ਜੁੱਧ ਕ੍ਰੁੱਧ ਕਰਿ ਮਾਨੀ[11]। ਦਾਨਵ[12] ਮਿਲਿ ਇਕ ਠਾ ਤਿਹ ਕਾਲਾ। ਦਾਰੁਨ[13] ਸੈਘਰ[14] ਕੀਨ ਥਿਸਾਲਾ ॥ ੧੯ ॥ ਗਦਾ ਤ੍ਰਿਸੂਲਨ ਗਿਰ[15] ਤਰੁ[16] ਭਾਰੇ। ਏਕਹਿ ਬਾਰ ਸੁਰਨ ਪਰ ਡਾਰੇ। ਤੇ ਬਚਾਇ ਇੰਦਰ ਕਰਿ ਕ੍ਰੋਧਾ। ਲੇ ਕਰਿ ਸੰਗ ਸਰਬ ਨਿਜ ਜੋਧਾ ॥ ੨੦ ॥ ਬੱਜ੍ਰ[17] ਹਤਨ ਕਿਯ ਦੈਂਤ ਬਿਹਾਲਾ[18]। ਭਾਜੇ ਉਰ ਧਰਿ ਤ੍ਰਾਸ ਬਿਸਾਲਾ। ਪੁੱਤ੍ਰ ਕਲਿੱਤ੍ਰ[19] ਨ ਮਿੱਤ੍ਰ ਸੰਭਾਰਾ। ਪ੍ਰਾਨ ਬਚਾਵਨ ਹੇਤ ਵਿਚਾਰਾ ॥ ੨੧ ॥ ਪਾਇ ਬਿਜੈ ਕੋ ਅਧਿਕ ਪੁਰੰਦਰ[20]। ਦੈਤ ਰਾਜ ਕੇ ਆਵਾ ਅੰਦਰ। ਸਭਿ ਦਾਨਵ ਕੀ ਸੈਨ ਨਿਖੁਟੀ। ਹਰਖਤਿ ਹ੍ਵੈ ਮੁਲਤਾਨ ਸੁ ਲੁਟੀ ॥ ੨੨ ॥ ਮਮ ਮਾਤਾ ਕੋ ਗਹਿ ਅਸੁਰਾਰੀ[21]। ਲੈਕਰਿ ਗਮਨੇ

---

[1]ਕੀ ਸਾਰ ਹੈ ਤੇ ਕੀ ਅਸਾਰ ਹੈ, ਤੂੰ ਸਾਰੀ ਗਲ ਲਖ ਲਈ ਹੈ। [2]ਸਾਰਿਆਂ ਨੇ। [3]ਫੌਜ ਕੱਠੀ ਕਰਕੇ ਤਰਤੀਬ ਵਾਰ ਕੀਤੀ। [4]ਅੰਤ, ਨਾਸ਼। [5]ਬਿਨਾਂ ਯਤਨ। [6]ਦੈਂਤਾਂ ਦੇ ਰਾਜੇ ਦਾ ਨਾਸ਼ ਹੋ ਜਾਇਗਾ। [7]ਕੀੜਆਂ ਨੇ। [8]ਸੱਪ। [9]ਨਾਸ਼। [10]ਰਚਿਆ। [11]ਮਨ ਵਿਚ (ਅ) ਹੰਕਾਰ ਨਾਲ। [12]ਦੈਂਤਾਂ ਨੇ। [13]ਭਯਾਨਕ। [14]ਯੁੱਧ। [15]ਪਹਾੜ। [16]ਬ੍ਰਿੱਛ। [17]ਇੰਦ੍ਰ ਦਾ ਸ਼ਸਤ੍ਰ ਹੈ। [18]ਮਾਰ ਕੇ ਕੀਤੇ ਦੈਂਤ ਬੇਹਾਲ। [19]ਇਸਤ੍ਰੀ। [20]ਇੰਦ੍ਰ। [21]ਅਸੁਰ+ਅਰੀ=ਦੈਤਾਂ ਦਾ ਵੈਰੀ=ਇੰਦ੍ਰ।

*ਪਾ:--ਇਸ। †ਪਾ:--ਨ ਮਾਨਾ।

ਨਿਜ ਸੰਗਾਰੀ। ਸਹਿਜ ਸੁਭਾਇ ਚਲੇ ਮਗ ਜਾਈਂ। ਨਾਰਦ ਮੁਨਿ ਮਿਲਿਓ ਤਬ ਆਈ॥ ੨੩ ॥ ਪਿਖਿ ਕਰਿ ਰਿਖਿ ਉਰ ਉਪਜੀ ਦਾਯਾ। ਕਹਿਨ ਲਗਜੋ ਤਬ--ਹੇ ਸੁਰ ਰਾਯਾ !। ਬਿਨ ਅਪਰਾਧ ਨਾਰ ਗਹਿ ਆਨੀ। ਤਜਹੁ ਬੇਗ ਮਾਨਹੁ ਮਮ ਬਾਨੀ--॥੨੪॥ ਸੁਨਤਿ ਸ਼ੋਨ ਬੋਲਜੋ ਪੁਰਹੂਤਾ[1]। --ਇਸਕੇ ਗਰਭ ਬਲੀ ਹੈ ਪੂਤਾ। ਜਨਮਤਿ ਹੀ ਮਾਰੋਂ ਮੈਂ ਤਾਂਹੀ। ਗਹਿ ਆਨੀ ਬਨਿਤਾ[2]ਹਿਤ ਯਾਂਹੀ[3]--॥੨੫॥ਨਾਰਦ ਕਹਤਿ--ਸੁਨਹੁ ਸੁਰਰਾਈ[4]!। ਤਿਸ ਕੋ ਪੁਤ੍ਰ ਨ ਮਾਰਜੋ ਜਾਈ । ਹੈ ਹਰਿਭਗਤ ਸੁ ਆਤਮ ਗਯਾਨੀ। ਅਸ ਕੋ[5]? ਕਰੈ ਤਾਸ ਕੀ ਹਾਨੀ ॥੨੬॥ ਤੁਮਰੇ ਸਹਿਤ ਅਪਰ ਜੋ ਦੇਵਾ। ਹਨਿ ਨ ਸਕੈਂ ਤਤਪਰ ਹਰਿ ਸੇਵਾ[6]--। ਮਾਨ ਪੁਰੰਦਰ[7] ਭੈ ਉਰ ਮਾਂਹੀ। ਰਿਖਿ ਕੋ ਕਹੇ ਛਾਡ ਦਿਯ ਤਾਂਹੀ॥੨੭॥ ਭਗਤ ਨਾਮ ਸੁਨਿ ਬੰਦਨ ਕੀਨੀ। ਚਹੁੰ ਦਿਸ਼ਿ ਤੀਨ ਪ੍ਰਦੱਖਨ ਦੀਨੀ। ਤਿਹ ਛਿਨ ਕਰੁਨਾ ਕਰਿ ਮੁਨਿਰਾਯਾ। ਕਹਿ ਹਿਤ ਸੋਂ ਨਿਜ ਆਸ਼੍ਰਮ ਲਯਾਯਾ ॥ ੨੮ ॥--ਹੇ ਪੁੱਤ੍ਰੀ ਰਹਿਯੋ ਇਸ ਥਾਨ॥ ਜਬ ਲਗ ਤਵ ਪਤਿ[8] ਨਹੀਂ ਮਿਲਾਨਾ।ਤਬ ਲਗ ਸਭਿ ਤੇ ਨਿਰਭੈ ਪਾਈ।ਰਹੋ ਰਿਖਿਨਿ ਢਿਗ ਚਿੰਤ ਬਿਹਾਈ--॥੨੯॥ ਸੁਨਿ ਕਰਿ ਸਭਿ ਦੁਖ ਚਿੰਤਾ ਭਾਗੀ। ਹਿਤ ਧਰਿ ਰਿਖਿਨਿ ਸੇਵ ਕੋ ਲਾਗੀ। ਇਸ ਪ੍ਰਕਾਰ ਬੀਤਜੋ ਕਿਤ ਕਾਲਾ। ਮੁਝ ਉਪਦੇਸ਼ਜੋ ਗਯਾਨ ਬਿਸਾਲਾ[9] ॥ ੩੦ ॥ ਰਹੀ ਨ ਸੁਧ ਮਾਤਾ ਕੋ ਜਬਕੀ। ਰਿਦੇ ਭਗਤਿ ਧਾਰੀ ਮੈਂ ਤਬਕੀ। ਸੋ[10] ਅਬ ਤੁਮ ਸੋਂ ਕਹਿਤਿ ਸੁਨਾਈ। ਕਰਹੁ ਸਦੀਵ ਬਿਕਾਰ ਬਿਹਾਈ[11] ॥ ੩੧ ॥ ਖਟ ਬਿਕਾਰ[12] ਆਤਮ ਮਹਿੰ ਨਾਂਹੀ। ਲਖਿਯੇ ਸਰਬ ਸ਼ਰੀਰਨਿ ਮਾਂਹੀ। ਜਨਮ, ਅਸਤ[13],ਅਰ ਬ੍ਰਿੱਧ[14], ਪ੍ਰਣਾਮਾ[15]।ਖੀਣ ਹੋਣ[16],ਮਰਨੋ ਦੁਖ ਧਾਮਾ॥੩੨॥ ਆਤਮ ਇਨ ਤੇ ਰਹਿਈ ਨਯਾਰੋ। ਜਜੋਂ ਜਲ ਕਮਲ ਦਲਨ[17] ਨਿਰਧਾਰੋ[18]। ਸ਼ੁੱਧ ਬਯਾਪਕ[19] ਅਵਯਧ[20] ਸੋਊ। ਸਰਬ ਸ਼ਰੀਰਨ[21] ਆਸ਼੍ਰਯ

---

[1]ਇੰਦ੍ਰ। [2]ਇਸਤ੍ਰੀ। [3]ਇਸ ਵਾਸਤੇ। [4]ਹੇ ਇੰਦ੍ਰ। [5]ਐਸਾ ਕੌਣ ਹੈ। [6]ਜੋ ਹਰਿ ਸੇਵਾ ਵਿਚ ਲੱਗਾ ਹੈ। [7]ਆਪਣੇ ਟਿਕਾਣੇ ਤੇ। [8]ਪਤੀ। [9]ਭਾਵ ਨਾਰਦ ਨੇ। [10]ਭਾਵ, ਭਗਤੀ। [11]ਵਿਕਾਰ ਨਾਸ਼ ਕਰਕੇ (ਭਗਤੀ) ਕਰੋ। [12]ਵਿਕਾਰ, ਵਟਾਉ। [13]ਇਸਥਿਤੀ। [14]ਬੁੱਢਾ ਹੋਣਾ। [15]ਬਦਲ ਜਾਣਾ। [16]ਕ੍ਰਿਸ਼ ਹੋਣਾ, ਢਲਨਾ। [17]ਕਮਲ ਦੇ ਪੱਤੇ। [18]ਨਿਰਨੈ ਕਰੋ। [19]ਪਰੀ ਪੂਰਨ। [20]ਇਕ ਰਸ। [21]ਸਾਰੇ ਸ਼ਰੀਰਾਂ ਦਾ।

ਜੋਊ ॥ ੩੩ ॥ ਸੱਤਜ, ਸਦੀਵ, ਅਨੰਦ ਅਨੂਪਾ। ਸੋ ਤੁਮ ਜਾਨੋ ਅਪਨ ਸ੍ਵਰੂਪਾ। ਨੱਸ੍ਵਰ[1] ਦੇਹਿ ਪਦਾਰਥ ਜੇਤੇ।ਮੈਂ ਮੇਰੀ ਤਜਿ ਦੇਹੁ ਇਨੇ ਤੇ[2]* ॥ ੩੪ ॥ ਪ੍ਰਕ੍ਰਿਤਿ ਮੂਲ ਮਹਿਤੱਤ ਉਪਾਵਾ। ਅਹੰਕਾਰ ਤਨ ਮਾਤ੍ਰ ਬਨਾਵਾ†। ਇੰਦ੍ਰੀ ਏਕਾਦਸ਼ ਪਰਕਾਰਾ[3]। ਪੰਚ ਭੂਤ[4] ਇਹ ਸਰਬ ਪਸਾਰਾ ॥ ੩੫ ॥ ਪੁਰਖ ਏਕ ਸਭਿ ਥਾਨ ਪਛਾਨੋ। ਹੈ ਅਸੰਗ[5] ਇਨ ਆਸ਼੍ਰਯ[6] ਜਾਨੋ‡। ਜਿਉਂ ਮਾਲਾ ਕੇ ਮਨਕਨ[7] ਮਾਂਹੀ। ਏਕ ਸੂਤ ਸਭਿਹਿਨਿ ਮਹਿੰ ਆਹੀ॥ ੩੬ ॥ ਤੀਨ ਅਵਸਥਾ ਤਾਂਹਿ[8] ਨ ਕੋਈ। ਅਹੈ ਤੁਰੀ[9] ਸਾਖੀ[10] ਹੈ ਸੋਈ। ਐਸੋ ਜੋ ਨਿਜ ਲਖਹੁ ਸਰੂਪਾ। ਪਾਵਹੁਗੇ ਤਬ ਅਨੰਦ ਅਨੂਪਾ§ ॥ ੩੭ ॥ ਜਨਮ ਮੂਲ ਜਾਨਹੁ ਅੱਗਜਾਨਾ। ਪਾਪ ਪੁੰਨ ਕੋ ਧਰਿ ਕਰਿ ਮਾਨਾ[11]। ਅਨਿਕ ਜੋਨਿ ਪਾਵਹੁ ਦੁਖ ਭਾਰੀ। ਜਾਇ ਵਾਸ਼ਨਾ ਕੇ ਅਨੁਸਾਰੀ ॥੩੮॥

[1]ਨਾਸ਼ਮਾਨ। [2]ਇਨ੍ਹਾਂ ਤੋਂ। [3]ਗਿਆਰਾਂ ਤਰ੍ਹਾਂ ਦੀਆਂ। [4]ਪੰਜਾਂ ਤੱਤਾਂ ਦਾ। [5]ਨਿਰਲੇਪ। [6]ਇਨ੍ਹਾਂ ਦਾ ਆਸਰਾ। [7]ਮਣਕਿਆਂ। [8]ਤਿਸ (ਪੁਰਖ) ਦੀਆਂ। [9]ਚੌਥੀ (ਅਵਸਥਾ)। [10]ਦ੍ਰਿਸ਼ਟਾ (ਹੈ ਉਹ)। [11]ਹੰਕਾਰ। *ਪਾ:—ਅਨੇਤੇ।

†ਇਹ ਸਾਂਖ ਸ਼ਾਸਤ੍ਰ ਦਾ ਹਿਸਾਬ ਹੈ:—ਅਰਥਾਤ ਮੂਲ ਪ੍ਰਕ੍ਰਿਤੀ ਹੈ, ਉਸ ਤੋਂ ਮਹਿਤਤ੍ਵ, ਉਸ ਤੋਂ ਅਹੰਕਾਰ, ਅਹੰਕਾਰ ਤੋਂ ਪੰਚ ਤਨ ਮਾਤ੍ਰਾ (ਸ਼ਬਦ, ਸਪਰਸ, ਰੂਪ ਰਸ, ਗੰਧ), ਪੰਜ ਤਨ ਮਾਤ੍ਰਾ ਤੋਂ ਪੰਚ ਭੂਤ, ਇਨ੍ਹਾਂ ਤੋਂ ੧੧ ਇੰਦ੍ਰੀਆਂ (ਪੰਜ ਗਜਾਨੇਂਦ੍ਰਯ, ਪੰਜ ਕਰਮੇਂਦ੍ਰਯ, ਯਾਰ੍ਹਵਾਂ ਮਨ) ਇਹ ਸਾਰੇ ਚਉਵੀ ਹਨ ਤੇ ਪੰਝੀਵਾਂ ਪੁਰਖ।

ਪੁਰਖ	੧
ਪ੍ਰਕ੍ਰਿਤਿ:—	
ਮੂਲ ਪ੍ਰਕ੍ਰਿਤੀ	੧
ਮਹਿ ਤਤ੍ਵ	੧
ਅਹੰਕਾਰ	੧
ਤਨ ਮਾਤ੍ਰਾ	੫
ਮਹਾਂ ਭੂਤ	੫
ਇੰਦ੍ਰੀਆਂ ਮਨ ਸਮੇਤ	੧੧

ਜੋੜ ੨੪+੧=੨੫

‡ਪੂਰਖ ਨੂੰ ਸਾਰੇ ਥਾਈਂ 'ਇੱਕ' ਮੰਨਣਾ, ਉਸ ਦਾ ਅਸੰਗ ਹੋਣਾ ਤੇ ਜਗਤ ਦਾ ਆਸਰਾ ਰੂਪ ਹੋਣਾ ਇਹ ਹਿਸਾਬ ਵੇਦਾਂਤ ਦਾ ਹੈ। ਸਾਂਖ ਨੇ ਸਾਰੇ ਵਜਾਪਕ ਇਕ ਪੁਰਖ ਨਹੀਂ ਮੰਨਿਆ, ਉਸ ਨੇ ਪੁਰਖ ਅਨੇਕਾਂ ਮੰਨੇ ਹਨ। ਸਤਿਗੁਰੂ ਜੀ ਦੇ ਮਤਿ ਵਿਚ ਪੁਰਖ ਸਾਰੇ ਵਜਾਪਕ ਹੈ। ਪਰ ਉਹ ਕਰਤਾ ਭੀ ਹੈ ਤੇ ਕਾਦਰ ਭੀ ਹੈ ਤੇ ਫੇਰ ਅਸੰਗ ਹੈ। ਯਥਾ— 'ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ'। §ਇਹ 'ਗਜਾਨ' ਦਾ ਉਪਦੇਸ਼ ਹੈ।

ਸੋ[1] ਉਰ ਤੇ ਪਰਿਹਰਿ[2] ਬਿਧਿ ਨੀਕੇ। ਪਾਵਹੁ ਅਨੰਦ ਭਾਵਤੇ ਜੀ ਕੇ। ਨਾਰਦ ਜਿਹ ਬਿਧਿ ਮੁਝੇ ਸੁਨਾਵਾ। ਤਿਹ ਪ੍ਰਕਾਰ ਅਬ ਤੁਮ ਪ੍ਰਤਿ ਗਾਵਾ ॥ ੩੯ ॥ ਅਰਪਹੁ ਕਰਮ ਬਿਸ਼ਨੁ[3] ਪਗ ਮਾਂਹੀ। ਹੈ ਨਿਹਕਾਮ[4] ਨਾਮ ਭਜਿ ਤਾਂਹੀ–।ਸੁਨਿਉਪਦੇਸ਼ ਸਭੈਤਬ ਬਾਲਿਕ।ਉਪਜੀ ਭਗਤਿ ਰਿਦੇਦੁਖ ਘਾਲਕ[5] ॥ ੪੦ ॥ ਸਿਮਰਨ ਲਗੇ ਨਾਮ ਸੁਖਕਾਰੀ। ਹਰਿ ਗੁਣ ਗਾਇ ਪ੍ਰੇਮ ਕਰਿ ਭਾਰੀ।ਊਠਤਿਬੈਠਤਿ ਗਵਨਤਿ ਤਬਹੀ।ਨਾਮ ਪੁਕਾਰਹਿੰ–ਹਰਿ ਹਰਿ–ਸਭਿ ਹੀ ॥ ੪੧ ॥ ਸ਼ੁੱਕ੍ਰ ਸੁਨ[6] ਅਸ ਰੀਤਿ ਬਿਲੋਕੀ[7]। ਭੀ ਕੁਚਾਲ ਲਖਿ ਸਭਿ ਮਤਿ ਸ਼ੋਕੀ। ਜਸਪਦ[8]* ਲੀਨ ਆਪਨੇ ਸਾਥਾ। ਗਏ, ਹੁਤੋ ਜਹਿੰ ਦਾਨਵ ਨਾਥਾ ॥੪੨॥–ਨਿਜ ਸੁਤ ਕੋ ਅਬ ਰਖਹੁ ਅਗਾਰਾ। ਸਰਬ ਬਿਗਾਰੀ ਇਨ ਚਟਸਾਰਾ। ਰੰਚਕ[9] ਡਰ ਨਹਿੰ ਮਨ ਮਹਿੰ ਮਾਨੋ। ਭਗਤਿ ਕਰਨ ਸਭਿ ਬਾਲ ਸਿਖਾਨੇ–॥ ੪੩ ॥ ਦੈਤਰਾਜ ਅੱਗਜਾਨ ਅਰੂਢਾ। ਮਨ ਹੰਕਾਰ ਵਡੋ ਮਤਿਮੂਢਾ। ਜਾਗਯੋ ਹਿਰਦੇ ਕ੍ਰੋਧ ਬਿਸਾਲਾ। ਮਨਹੁ ਦੂਸਰੀ ਪ੍ਰਗਟੀ ਜ੍ਵਾਲਾ ॥੪੪॥ ਤਿਰਛੇ ਕਰਿਕੇ ਨੈਨ ਤਰੇਰੇ[10]। ਬੋਲਤਿ ਭਾ ਦੁਰ-ਬਚਨ ਘਨੇਰੇ।–ਮੰਦ ਮਤੀ ਰੇ ਮੂਢ ਕੁਭਾਗੀ!। ਮਹਾਂਅਧਮ†ਕੁਲ ਰੀਤਿ ਤਯਾਗੀ ॥ ੪੫ ॥ ਕਾਲ ਨਿਕਟ ਆਵਾ ਅਬ ਤੋਰੇ। ਆਇਸੁ ਮੇਟਤਿ[11] ਹੋਵਤਿ ਮੋਰੇ। ਕਿਹ[12] ਬਲ ਕੇ ਅਲੰਬ[13]? ਕੁਲਘਾਤੀ!–।ਅਸ ਕਹਿ ਹਨੀ ਲਾਤ ਮਮ ਛਾਤੀ ॥ ੪੬ ॥ ਬਿਖ ਸੀ[14] ਬਾਨੀ ਬਕਤਿ ਬਹੋਰੀ। ਬੋਲਯੋ ਮੈਂ ਤਬ ਦੁਇ ਕਰ ਜੋਰੀ[15]।–ਪਿਤਾ! ਜੁ ਕਰਹੁ ਕ੍ਰੋਧ ਇਤਬਾਦੂ[16]।ਕੈਸੇ ਬਿਖ ਸਮ ਬੋਲਤਿ ਨਾਦੂ[17] ॥੪੭॥ ਨਹਿੰ ਤਵ ਬਲ,ਨਹਿੰ ਮਮ ਬਲ ਕੋਊ। ਬਲੀ ਅਪਰ ਆਸ਼ੂਯ ਜਗ ਸੋਊ। ਥਾਵਰ ਜੰਗਮ[18] ਕੀਟ ਬਿਧਾਤਾ[19]। ਜਿਹ ਬਸਿ ਕਰਿ ਸਭਿ ਰਾਖੇ ਤਾਤਾ[20]! ॥੪੮॥ ਅਤਿ ਬਲਿਸ਼ਟ[21] ਕਾਲਹੁ ਕਰਿ ਕਾਲੂ[22]। ਖਾਇ ਸਭਿਹਿੰ ਮੇਂਡਕ[23] ਜਨੋਂ ਬਜਾਲੂ[24]। ਬਲ ਜੋ ਮਨ ਤਨ

---

[1]ਓਹ, ਭਾਵ ਵਾਸ਼ਨਾ। [2]ਦੂਰ ਕਰੋ। [3]ਬਿਸ਼ਨੂੰ ਦੇ। [4]ਕਾਮਨਾ ਰਹਿਤ। [5]ਦੁਖਾਂ ਦੇ ਨਾਸ਼ ਕਰਨ ਵਾਲੀ। [6]ਸ਼ੁੱਕ੍ਰ ਦੇ ਪੁੱਤ੍ਰ ਸ਼ੰਡੇ ਮਰਕੇ ਨੇ। [7]ਦੇਖੀ। [8]ਛੋਤੀ। [9]ਥੋੜਾ ਜਿਹਾ। [10]ਤਾੜਕੇ ਫੇਰੇ। [11]ਮੋੜਦਾ ਹੈਂ। [12]ਕਿਸ ਦੇ। [13]ਆਸਰੇ। [14]ਵਿਹੁ ਵਰਗੀ (ਕੌੜੀ)। [15]ਦੋਵੇਂ ਹੱਥ ਜੋੜਕੇ। [16]ਬਿਅਰਥ। [17]ਵਾਕ। [18]ਜੜ ਚੇਤਨ। [19]ਕੀੜੀ ਤੋਂ ਲੈਕੇ ਬ੍ਰਹਮਾ ਤਕ। [20]ਹੇ ਪਿਤਾ! [21]ਬਲੀ ਹੈ। [22]ਕਾਲ ਦਾ ਵੀ ਕਾਲ ਕਰਨ ਵਾਲਾ ਹੈ। [23]ਡੱਡੂ ਨੂੰ। [24]ਸਪ ਵਾਂਙ। *ਪਾਃ–ਸਿਸ ਗਹਿ। †ਪਾਃ–ਮਹਾਂ ਮੰਦ।

ਬਿਖੈ ਰਿਖੀਕੰ[1]। ਜਾਨਹੁ ਤਿਹ ਪ੍ਰਸਾਦਿ ਬਿਧਿ ਨੀਕੰ ॥ ੪੯ ॥ ਤਜਹੁ ਸੁਭਾਉ ਅਸੁਰ ਨਿਜ ਜਾਤੀ। ਮਨ ਜੀਤਨ ਬਿਧਿ ਕਰਿ ਭਲਿ ਭਾਂਤੀ॥ਮਨ ਸਮਾਨ ਨਹਿੰ ਸ਼ੱਤ੍ਰੂ ਕੋਊ। ਅਨਿਕ ਜਨਮ ਜਗ ਦੇਵਤਿ ਜੋਊ ॥ ੫੦ ॥ ਸੁ ਵਸ ਕਰਨ ਕੋ[2] ਕਰਹੁ ਉਪਾਊ। ਨੀਕੀ ਨੀਤਿ ਅਪਰ ਨਹਿੰ ਕਾਊ। ਸ਼ਬਦ ਸਪਰਸ਼ਾਦਿਕ ਇਹਘੋਰੇ[3]।ਇਨ ਪਰ ਚਢਤਿ ਦਸੋਦਿਸ਼ਦੌਰੇ॥੫੧॥ ਮਨ*ਬਿਖਿਯਨ ਮਹਿੰ ਅਹੈ ਮਵਾਸੂ[6]†। ਵਡ ਹੈਕਾਰ ਕੋਟ[4]ਦਿਢ[5]ਤਾਸੂ[7]। ਕਾਮ ਕ੍ਰੋਧ ਲੋਭਾਦਿਕ ਜੋਈ। ਸਰਬ ਸਹਾਇਕ ਜਾਨਹੁ ਤੋਈ ॥ ੫੨ ॥ ਇਹ ਜੋਧਾ ਦੁਰਜੈ[8] ਸਭਿ ਮਾਂਹੀ। ਮਹਾਂ ਬਲੀ ਜੀਤਹਿ ਕੋ ਤਾਂਹੀ। ਜੇ ਕਰਿ ਬੂਝਨੋ ਚਹਿਤ ਉਪਾਊ ।ਸਤਿ ਸੰਗਤ ਮਹਿੰ ਕਰਿ ਚਿਤ ਚਾਊ ॥੫੩॥ ਪਾਰਬ੍ਰਹਮ ਕੋ ਸਿਮਰਨ ਕੀਜੈ । ਹਉਮੈ ਕੋ ਉਰ ਤੇ ਤਜਿ ਦੀਜੈ । ਨਾਮ ਬਿਖੈ ਨਿਜ ਬ੍ਰਿੱਤਿ ਟਿਕਾਵੋ। ਅਪਰ ਸਰਬ ਸੰਕਲਪ ਹਟਾਵੋ ॥੫੪॥ ਇਸ ਪ੍ਰਕਾਰ ਮਨ ਜੀਤਨੋ ਜਾਈ । ਸਰਬ ਦਿਗਬਿਜੈ ਤਬ ਤੂੰ ਪਾਈ । ਬਿਨ ਮਨ ਜੀਤੇ ਸੂਰ ਕਹਾਵੈ। ਅਧਿਕ ਆਪ ਕੋ ਬਲੀ ਗਿਨਾਵੈ ॥ ੫੫ ॥ ਮਹਿਤ ਪੁਰਖ[9] ਤਿਹ ਜਾਨਹਿੰ ਮੂਢਾ। ਲਖਿ ਨ ਸਕਾਇ ਭੇਦ ਜੋ ਗੂਢਾ॥ ਸੁਨੀ ਸ਼ੋਨ ਮਹਿੰ ਜਬ ਅਸ ਬਾਨੀ। ਹਿਰਨਕਸ਼ਪ ਮਤਿ‡ ਮੂਢ ਗੁਮਾਨੀ ॥ ੫੬ ॥ ਉਰ ਮਹਿੰ ਪ੍ਰਗਟੀ ਰਿਸਹਿ ਬਹੂਤੀ। ਅਗਨਿ ਬਰਤਿ[10] ਜਨੁ[11] ਪਾਇ ਅਹੂਤੀ। ਕੰਪਤਿ ਦੇਹਿ ਲਾਲ ਅਤਿ ਨੈਨਾ। ਕਾਟਤਿ ਅਧਰਨ[12] ਚਿਤ ਨਹਿੰ ਚੈਨਾ§ ॥ ੫੭ ॥ ਨਖ ਸ਼ਿਖ ਦਾਰੁਨ ਭੇਖ ਬਨਾਵਾ। ਨਾਸੈਂ[13] ਨਿਕਸ[14] ਧੂਮ ਨਭ[15] ਛਾਵਾ। ਹੁਤੇ ਸਭਾਸਦ[16] ਜੇ ਤਿਹ ਥਾਨਾ। ਡਰ ਕਰਿ ਧਰਕੇ[17] ਕਛੁ ਨ ਬਖਾਨਾ[7] ॥ ੫੮ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਪ੍ਰਹਲਾਦ' ਪ੍ਰਸੰਗ ਬਰਨਨੰ ਨਾਮ ਅਠਾਹਟਮੋਂ ਅਧਜਾਯ ॥ ੬੮ ॥

---

[1]ਇੰਦ੍ਰੀਆਂ ਵਿਚ। [2]ਉਸ ਨੂੰ ਵੱਸ ਕਰਨ ਦਾ। [3]ਘੋੜੇ। [4]ਆਕੀ। [5]ਕਿਲ੍ਹਾ। [6]ਪੱਕਾ। [7]ਤਿਸਦਾ। [8]ਜਿੱਤਣੇ ਕਠਨ ਹੋਣਗੇ। [9]ਵਡੇ ਲੋਕ। [10]ਬਲਦੀ ਹੈ। [11]ਮਾਨੋਂ। [12]ਬੁਲ੍ਹਾਂ ਨੂੰ। [13]ਨਾਸਕਾਂ ਵਿਚੋਂ। [14]ਨਿਕਲਕੇ। [15]ਅਕਾਸ਼ ਵਿਚ। [16]ਦਰਬਾਰੀ। [17]ਧੜਕ ਗਏ।

*ਪਾ:–ਬਨ। †ਪਾ:–ਨਿਵਾਸੂ।

‡ਪਾ:–ਮਨ। §ਪਾ:–ਕਾਟਤ ਅਧਰ, ਨ ਚਿਤ ਮਹਿੰ ਚੈਨਾ।

੬੯. [ਸਤਿਗੁਰ ਮੰਗਲ। ਪ੍ਰਹਲਾਦ ਪ੍ਰਸੰਗ]

ਦੋਹਰਾ ॥ ਸਤਿਗੁਰ ਮਮ ਬੇਰੀ ਕਟਹੁ ਨਿਜ ਬੇਰੀ ਪਰ ਚਾਰਿ।
ਇਸ ਬੇਰੀ ਹੈ ਭਵ ਸੁਫਲ ਬਿਨ ਬੇਰੀ ਕਰਿ ਪਾਰ॥੧॥

ਬੇਰੀ=ਬੇੜੀ, ਪੈਰਾਂ ਦੀਆਂ ਕੜੀਆਂ ਜੋ ਕੈਦੀਆਂ ਨੂੰ ਪਾਉਂਦੇ ਹਨ। ਹੱਥਾਂ ਦੀ ਹਥਕੜੀ ਤੇ ਪੈਰਾਂ ਦੀ ਬੇੜੀ ਕਹਿਲਾਉਂਦੀ ਹੈ, ਭਾਵ ਕੈਦ।
ਬੇਰੀ=ਬੇੜੀ, ਨਾਉਕਾ। ਬੇੜਾ ਤੋਂ ਬੇੜੀ ਭਾਵ ਛੋਟੀ ਬੇੜੀ।
ਬੇਰੀ=ਵਾਰੀ, ਹਿੰਦੀ ਵਿਚ ਬਾਰ ਨੂੰ ਬੇਰੀ ਬੀ ਲਿਖ ਬੋਲ ਲੈਂਦੇ ਹਨ।
ਬੇਰੀ=ਢਿੱਲ, ਦੇਰੀ, ਬੇਰ ਨੂੰ ਹਿੰਦੀ ਵਿਚ ਬੇਰੀ ਬੀ ਲਿਖ ਬੋਲ ਲੈਂਦੇ ਹਨ।

ਅਰਥ–(ਹੇ) ਸਤਿਗੁਰੂ ਜੀ! ਮੇਰੀ ਕੈਦ ਕੱਟ ਦਿਓ (ਅਤੇ) ਆਪਣੀ ਨੌਕਾ ਪਰ ਚਾੜ੍ਹਕੇ ਬਿਨਾ ਦੇਰੀ (ਦੇ ਸੰਸਾਰ ਨਦੀ ਤੋਂ) ਪਾਰ ਕਰ ਦਿਓ (ਜੋ) ਇਸ ਵਾਰੀ ਦਾ ਜਨਮ ਸਫਲਾ ਹੋ ਜਾਵੇ।

ਸ਼੍ਰੀ ਬਾਲਾ ਸੰਧੁਰ ਵਾਚ ॥ ਚੌਪਈ ॥ ਸ਼੍ਰੀ ਗੁਰੁ ਅੰਗਦ ਜੀ ਇਹ ਕਥਾ। ਜਥਾ ਪ੍ਰਹਿਲਾਦ ਭਨੀ ਸੁਨੁ ਤਥਾ:–। 'ਹਿਰਨਕਸ਼ਪ ਸੁਨਿ ਬਿਸ਼ਨੁ ਉਪਾਸਨ[1]। ਭਯੋ ਕ੍ਰੋਧ ਮੈਂ ਮਨਹੁ ਹੁਤਾਸਨ[2]॥ ੨ ॥ ਮਾਰਨ ਚਹਿਸ ਮੰਦ-ਮਤਿ ਮਾਨੀ। ਮੁਖ ਤੇ ਬੋਲਯੋ ਬਿਖਵਤ[3] ਬਾਨੀ।–ਰੇ ਸਠ ਬਾਲਿਕ! ਮੋ ਬਿਨ ਈਸਾ[4]। ਕਹੁ ਕਹਾਂ? ਨਤੁ[5] ਕਾਟੌਂ ਸੀਸਾ[6]–॥੩॥ ਅਸ ਕਹਿ ਮਜਾ-ਨਹਿ ਤੇ ਸੁ ਮਹਾਨਾ। ਖੈਂਚਿ ਖੜਗ ਕਰ ਮਹਿੰ ਚਮਕਾਨਾ॥–ਕੌ ਰਖਵਾਰੋ? ਦੇਹੁ ਬਤਾਈ। ਅਬ ਜਮ ਧਾਮਹਿ[7] ਦੇਉਂ ਪਠਾਈ–॥੪॥ ਸੁਨਿ ਕਰਿ ਮੈਂ ਤਬ ਗਿਰਾ ਅਲਾਈ।–ਪਰਿਪੂਰਨ ਹੈ ਸਭਿਨੀ ਥਾਈਂ। ਤਿਹ ਬਿਹੀਨ ਕੋ ਥਾਨ ਨ ਊਨਾ। ਜਦ ਜੰਗਮ ਮੈਂ ਪਿਖੌਂ ਨ ਸੂਨਾ–॥੫॥ ਕਹਿਤ[8]–ਜਿ ਹੈ ਜਦ ਜੰਗਮ ਮਾਂਹੀ। ਇਹ ਸਥੰਭ ਮਹਿੰ[9] ਦੀਸਤਿ ਨਾਂਹੀ। ਬ੍ਰਿਥਾ ਬਕਤਿ ਬਾਲਿਕ ਮਤਿਮੰਦੇ!।ਅਬਹਿ ਕਰੌਂ ਤਵ ਸੀਸ ਨਿਕੰਦੇ–॥੬॥ ਮੈਂ ਨਿਸ਼ਚੈ ਧਰਿ ਹ੍ਰਿਦੇ ਵਿਸੇਖੋ। ਕਹਯੋ–ਥੰਭ ਦਿਸ਼ਿ ਭਲਿ ਬਿਧਿ ਦੇਖੋ। ਅਹੈ ਬਿਸ਼ਨੁ ਤਿਹ ਮਹਿੰ ਲਖਿ ਸਾਚੋ। ਤੋਹਿ ਨ ਦੀਸਤਿ ਮਤ ਕੇ* ਕਾਚੋ–॥ ੭ ॥ ਅਸ ਸੁਨਿ, ਕੋਪ ਥੰਭ ਦਿਸ਼[10] ਦੇਖਾ। ਖੜਗ ਮੁਸਟ[11] ਹਨਿ[12] ਜੋਰ

[1] ਬੰਦਗੀ। [2] ਅਗਨੀ। [3] ਜ਼ਹਿਰ ਵਰਗੀ। [4] ਈਸ਼ੂਰ। [5] ਨਹੀਂ ਤਾਂ। [6] (ਤੇਰਾ) ਸਿਰ। [7] ਧਰਮਰਾਜ ਦੇ ਘਰ। [8] ਦੈਂਤ ਨੇ ਕਿਹਾ। [9] ਇਸ ਥੰਮੇ ਵਿਚ। [10] ਵੱਲ। [11] ਤਲਵਾਰ ਦੀ ਮੁੱਠ। [12] ਮਾਰੀ। *ਪਾ:–ਤੇ, ਤੋ।

ਬਿਸ਼ੇਖਾ। ਭਯੋ ਸ਼ਬਦ ਦਾਰੁਨ[1] ਅਤਿ ਘੋਰਾ[2]। ਜਨੁ[3] ਬ੍ਰਹਮੰਡ ਦੀਨ ਕਿਨ ਫੋਰਾ[4] ॥ ੮ ॥ ਸੁਨਜੋ ਬਿਧਾਤੇ[5] ਅਪਨੋ ਲੋਕਾ। ਪ੍ਰਲੈ ਕਾਲ ਲਖਿ[6] ਸਭਿ ਕੋ ਸ਼ੋਕਾ[7]। ਬ੍ਯਾਕੁਰ ਭਏ[8] ਜੇ[9] ਸਭਾ ਮਝਾਰੀ। ਗਿਰੇ ਕਿਤਕ ਤਹਿੰ ਖਾਇ ਕੁਵਾਰੀ[10] ॥੯॥ ਸਭਿ ਦੈਂਤਨ ਕੀ ਸੁਧ ਤਬ ਨਾਸ਼ੀ। ਚਾਰੋਂ ਦਿਸ਼ਿ ਮਹਿੰ ਧੁਨਿ[11] ਸੁ ਪ੍ਰਕਾਸ਼ੀ। ਸੁਨਿ ਦਨੁਜੇਸ਼[12] ਚੱਕ੍ਰ[13] ਚਿਤ ਮਾਂਹੀ। ਲੋਚਨ ਗੋਚਰ ਪਿਖਿਯਤਿ ਨਾਂਹੀ[14] ॥ ੧੦ ॥ ਭਯੋ ਉਦਿਤ[15] ਮਾਰਨ ਕਰਵਾਰਾ[16]। ਤਬ ਨਰਹਰਿ[17] ਨਿਜਰੂਪ ਦਿਖਾਰਾ[18]। ਨਹਿੰ ਮਾਨੁਖ ਨਹਿੰ ਸਿੰਘਬਨਾਊ[19]। ਪ੍ਰਗਟਜੋ ਵਡੋ ਪ੍ਰਤਾਪ ਪ੍ਰਭਾਊ ॥ ੧੧ ॥ ਥੰਭ ਪਾੜ ਨਿਕਸੇ ਜਗਰਾਈ। ਅਦਭੁਤ ਦਾਰੁਨ ਬੇਖ ਬਨਾਈ। ਦੈਤ ਰਾਜ ਅਵਲੋਕ ਬਿਚਾਰਾ।–ਕੋ ਇਹ ? ਲਖਜੋ ਨ ਜਾਇ ਅਕਾਰਾ–੧੨॥ ਕੰਪਮਾਨ ਤਨ ਭੈ ਵਡ ਧਾਰੀ। ਨਿਸ਼ਚੈ ਕਰਿ ਨ ਸਕੈ, ਸੁਧ ਹਾਰੀ। ਤਬ ਲੌ ਸ਼੍ਰੀ ਨਰਸਿੰਘ ਬਿਸਾਲਾ। ਗਰਜ ਉਠੇ ਕਰਿ ਸ਼ਬਦ ਕਰਾਲਾ[20] ॥ ੧੩ ॥ ਬਾਰ ਬਾਰ ਮੁਖ ਲੇਤਿ ਜੰਭਾਈ[21]। ਦੇਖਤਿ ਦਾੜੈਂ ਧੀਰ ਨਸਾਈ। ਸ਼ੋਨਤਿ[22] ਸਰਸੇ[23] ਆਰੁਣ[24] ਲੋਚਨ[25]। ਜੀਭ ਖੜਗ ਸਮ[26] ਜਨ[27] ਦੁਖ ਮੋਚਨ[28] ॥ ੧੪ ॥ ਰੰਗ ਸਰੀਰ ਕਨਕ ਜਨੁ ਤਾਵਾ[29]। ਦਾਰੁਨ[30] ਊਚੋ ਕਾਨ[31] ਉਠਾਵਾ। ਗਿਰ ਕੰਦਰ[32] ਸਮ ਬਦਨ[33] ਪਸਾਰਾ। ਭ੍ਰਿਕੁਟੀ[34] ਕੁਟਿਲ[35] ਧਨੁਖ ਆਕਾਰਾ[36] ॥ ੧੫ ॥ ਕੰਠ[37] ਰੋਮ[38] ਕਰਿ ਤਰਸਤਿ[39] ਘਨ ਕੋ[40]। ਸੁਰਗ[41] ਤੀਕ ਬਿਸਤਾਰਜੋ ਤਨ ਕੋ। ਉਰ ਹੈ ਆਯੁਤ[42] ਕਟ[43] ਜਿਨ ਛੀਨਾ[44]। ਦੋਨੋ ਬਾਹੁ ਬਿਸਾਲ ਸੁ ਪੀਨਾ[45] ॥ ੧੬ ॥ ਕੁਟਿਲ ਬਿਕਟ[46] ਨਖ[47] ਅਤਿਸ਼ੈ[48]

[1]ਭਯਾਨਕ। [2]ਬੜਾ ਡਾਢਾ। [3]ਮਾਨੋਂ। [4]ਫੋੜ। [5]ਬ੍ਰਹਮਾ ਨੇ। [6]ਜਾਣ ਕੇ। [7]ਅਫਸੋਸ ਹੋਇਆ। [8]ਬੋਲੇ ਹੋ ਗਏ। [9]ਜਿਤਨੇ (ਸਨਰਗੇ)। [10]ਕੁਵਾਲੀ। [11]ਅਵਾਜ਼। [12]ਦੈਂਤਾਂ ਦਾ ਰਾਜਾ। [13]ਹੈਰਾਨ। [14]ਅੱਖਾਂ ਅੱਗੇ ਤਾਂ ਕੁਛ ਨਹੀਂ ਦਿਸਦਾ। [15]ਤਿਆਰ ਹੋਇਆ। [16]ਤਲਵਾਰ ਮਾਰਨ ਨੂੰ। [17]ਨਰਸਿੰਘ ਨੇ। [18]ਦਿਖਾਇਆ। [19]ਨਾ ਮਨੁਖ ਨਾ ਸ਼ੇਰ ਦੀ ਬਨਾਵਟ, ਸੂਰਤ ਹੈ। [20]ਭਿਆਨਕ। [21]ਉਬਾਸੀ। [22]ਲਹੂ। [23]ਵਰਗੇ। [24]ਲਾਲ। [25]ਨੇਤ੍ਰ। [26]ਜੀਭ ਤਲਵਾਰ ਵਰਗੀ। [27]ਦਾਸਾਂ ਦੇ। [28]ਦੁਖ ਕੱਟਣ ਵਾਲੀ। [29]ਸੋਨਾ ਮਾਨੋਂ ਤਪਾਇਆ ਹੋਇਆ। [30]ਭਯਾਨਕ। [31]ਕੰਨ। [32]ਪਹਾੜ ਦੀ ਖੱਡ। [33]ਮੂੰਹ। [34]ਭੁਰਵੱਟੇ। [35]ਟੇਢੇ। [36]ਕਮਾਣ ਦੀ ਸ਼ਕਲ ਦੇ। [37]ਗਲ ਦੇ। [38]ਵਾਲ। [39]ਤੜਾਂਵਦਾ ਹੈ। [40]ਬੱਦਲਾਂ ਨੂੰ, ਭਾਵ ਬਹੁਤ ਕਾਲੇ ਹਨ ਵਾਲ। [41](ਮਾਨੋਂ) ਅਸਮਾਨ। [42]ਚੌੜੀ ਛਾਤੀ ਹੈ। [43]ਲੱਕ। [44]ਪਤਲਾ। [45]ਦੋਵੇਂ ਬਾਹਾਂ ਲੰਮੀਆਂ ਤੇ ਤਕੜੀਆਂ। [46]ਕਰੜੇ ਤੇ ਟੇਢੇ। [47]ਨਹੁੰ। [48]ਬੜੇ।

ਘੋਰਾ[1]। ਬੱਜ੍ਰ ਆਦਿ ਤੇ ਅਧਿਕ ਕਠੋਰਾ[2]। ਦੇਖਤਿ ਭਾਜੇ ਦਾਨਵ ਸਰਬਾ। ਦੈਂਤਰਾਜ ਗਹਿ ਗਦਾ[3] ਸੁ ਗਰਬਾ[4]॥ ੧੭॥ ਬਲਨਿਧਿ[5] ਹੁਤੋ ਧਰੇ ਉਰ ਧੀਰਾ। ਆਵਾ ਸਨਮੁਖ ਜੋ ਬਡ ਬੀਰਾ। ਮਹਾਂ ਮੱਤ ਕੁੰਚਰ[6] ਜਿਉਂ ਧਾਯੋ[7]। ਤਿਉਂ ਸ਼੍ਰੀ ਨਰਹਰਿ ਕੇ ਢਿਗ ਆਯੋ॥ ੧੮॥ ਗਹੇ ਗਦਾ ਕਰ ਜੋਰਿ ਪ੍ਰਹਾਰੀ। ਪੁਨ ਇਤ ਉਤ ਫਿਰ ਘਾਤ ਬਿਚਾਰੀ। ਦੁਤਿਯੇ ਬਾਰ ਨੇਰ[8] ਜਬ ਕੀਨਾ। ਸ਼੍ਰੀ ਨਰਸਿੰਘ ਤਬਹਿ ਗਹਿ ਲੀਨਾ॥ ੧੯॥ ਬਿਨਾ ਪ੍ਰਯਾਸ ਗਰੁੜ ਅਹਿ ਗਹਿਈਂ[9]। ਤਿਉਂ ਗਹਿ ਲੀਨ, ਛੁਟਨ ਕੋ ਚਹਿਈ। ਲੀਲ੍ਹਾ ਹੇਤ ਪ੍ਰਭੂ ਪੁਨ ਛੋਰਾ। ਛੁਟਿਕਰਿ ਗਰਜਤਿ ਭਾ ਤਬ ਘੋਰਾ॥੨੦॥ ਹਾਹਾਕਾਰ ਦੇਵ[10] ਸਭਿ ਕਰਿਹੀਂ। ਘਨ*ਪਟਕਰਿ[11] ਦੇਖਹਿ ਉਰ ਡਰਿਹੀਂ। ਪ੍ਰਭੁ ਕੇ ਬਲ ਮਹਿਂ ਸ਼ੰਕਾ ਮਾਨਹਿਂ। ਹਿਰਨਾਕਸ਼ ਕੋ ਬਲੀ ਪਛਾਨਹਿਂ॥੨੧॥ ਅਹਿ[12] ਖਗਪਤ[13] ਜਿਉਂ ਖੇਲਨ ਹੇਤਾ। ਲਖਤਿ ਨ ਕਰਿਹੀ ਕ੍ਰਿਪਾ ਨਿਕੇਤਾ[14]। ਪੁਨ ਦਨੁਜੇਸ਼ ਲਏ ਅਸਿ ਢਾਲਾ। ਆਯੋ ਪ੍ਰਭੁ ਸਮੀਪ ਤਤਕਾਲਾ॥ ੨੨॥ ਸ਼੍ਰੀ ਨਰਸਿੰਘ ਗਰਜ ਧੁਨਿ ਘੋਰਾ। ਦਾਰੁਣ[15] ਕਿਧ ਚਹੂੰ ਓਰ[16] ਕਠੋਰਾ[17]। ਦੌਰ ਗਹਨੋ ਦਨੁਜੇਸ਼ਹਿਂ ਐਸੇ। ਅਹਿ[18] ਗਹਿ[19] ਲੇਤਿ ਮੇਂਡਕੈ[20] ਜੈਸੇ॥ ੨੩॥ ਫਰਫਰਾਤਿ ਭਾਜਨ ਇਤ ਉਤ ਕੋ। ਦਿਢ ਗਹਿ ਲਿਯ ਨ ਜਾਨ ਦਿਯ ਕਿਤ ਕੋ। ਤਿਹ ਛਿਨ ਸਭਾ ਦ੍ਵਾਰ[21] ਕੇ ਥਾਨਾ। ਧਾਰਿ† ਉਰੂ ਪਰ[22] ਸ਼੍ਰੀ ਭਗਵਾਨਾ॥ ੨੪॥ ਤੁਰਨ[23] ਨਖ ਸੋਂ ਉਦਰ ਬਿਦਾਰਾ[24]। ਮਹਾਂ ਬਲੀ ਇਕ ਛਿਨ ਮੈਂ ਮਾਰਾ। ਨਹਿਂ ਅੰਤਰ ਨਹਿਂ ਬਾਹਿਰ ਕੀਨਾ। ਦਨੋਸ[25] ਨ ਨਿਸਾ[26] ਜਬਹਿ ਹਨਿ ਦੀਨਾ॥ ੨੫॥ ਨਹਿਂ ਧਰਨੀ ਨਹਿਂ ਅੰਬਰ[27] ਮਾਂਹੀ। ਜਿਯਤ ਮ੍ਰਿਤਕ ਦੋ

---

[1]ਭਿਆਨਕ। [2]ਸਖਤ। [3]ਗੁਰਜ। [4]ਹੰਕਾਰੀ ਹੋਇਆ। [5]ਬੜਾ ਬਲੀ। [6]ਬੜੇ ਮਸਤ ਹਾਥੀ। [7]ਦੌੜਿਆ। [8]ਨੇੜ ਕੀਤਾ ਭਾਵ ਨੇੜੇ ਹੋਯਾ। [9](ਜਿਵੇਂ)ਨਿਰਯਤਨ ਗਰੜ ਸੱਪ ਨੂੰ ਫੜ ਲੈਂਦਾ ਹੈ। [10]ਦੇਵਤੇ। [11]ਬੱਦਲਾਂ ਦਾ ਪੜਦਾ ਕਰਕੇ। [12]ਸੱਪ। [13]ਗਰੁੜ। [14]ਨਹੀਂ ਸਮਝਦ (ਦੇਉਤੇ) ਕਿ ਕ੍ਰਿਪਾਨਿਕੇਤ (ਵਿਸ਼ਨੂੰ) ਉਸ ਤਰ੍ਹਾਂ ਕਰ ਰਹੇ ਹਨ। [15]ਭਿਆਨਕ। [16]ਚਾਰੋਂ ਤਰਫ। [17]ਸਖਤ। [18]ਸੱਪ। [19]ਫੜ। [20]ਡੱਡੂ ਨੂੰ। [21]ਸਭਾ ਦੇ ਦਰਵਾਜੇ ਵਿੱਚ। [22]ਪੱਟਾਂ ਉੱਪਰ। [23]ਛੇਤੀ। [24]ਪਾੜ ਦਿੱਤਾ ਨਹੁਆਂ ਨਾਲ। [25]ਦਿਨ। [26]ਰਾਤ। [27]ਅਸਮਾਨ।

*ਪਾ:—ਘਟ। †ਪਾ:—ਧਰਿਯੋ।

ਬਿਧਿ ਨਖ ਨਾਂਹੀ*। ਬਿਧਿ ਕੀ ਰਚਨਾ[1] ਜਨਮ ਨ ਲੀਨਾ। ਸ਼ਿਲਾ ਥੰਭ[2] ਤੇ ਨਿਕਸਿ[3] ਪ੍ਰਥੀਨਾ ॥ ੨੬ ॥ ਕਰੇ ਸਾਚ ਸਭਿ ਬਚਨ ਬਿਧਾਤਾ। ਦਾਨਵ ਹਨਜੋ ਭਗਤ ਦੁਖ ਦਾਤਾ। ਉਦਰ ਬਿਦਾਰਜੋ ਕ੍ਰੋਧ ਅਪਾਰਾ। ਕਾਲ ਭ੍ਰਮਾਨ ਜਿਮ ਬਦਨ ਪਸਾਰਾ ॥੨੭॥ ਸ਼ੋਣਤ[4] ਸੋਂ ਭੀਗੇ ਸਭਿ ਅੰਗਾ। ਸੁੰਦਰ ਸ਼ੋਭਤਿ ਭਏ ਸੁਰੰਗਾ।ਆਂਤੈ[5] ਕਾਢਿ ਗ੍ਰੀਵ ਮਹਿੰ[6] ਡਾਰੀ। ਸ਼ਾਂਤਿ ਨ ਹੋਵਤਿ ਰੋਸ ਅਪਾਰੀ ॥ ੨੮ ॥ ਤਬ ਜੇ ਦਾਨਵ ਗਏ ਪਲਾਈ। ਸੋ ਹਟਿ ਆਏ ਕਰਨ ਲਰਾਈ। ਗਹਿ ਗਹਿ ਸੈਗ ਨਖਾਯੁਧ[7] ਮਾਰੇ। ਸਗਰੇ ਛਿਨ ਇਕ ਵਿਖੇ ਸੰਘਾਰੇ ॥੨੯॥ ਤਦਪਿ ਨ ਕ੍ਰੋਧ ਸ਼ਾਂਤਿ ਕੋ ਪਾਵਾ। ਤਬਹੀ ਕੰਧ[8] ਕੇਸ ਝਹਿਰਾਵਾ[9]।ਭਿੰਨਭਿੰਨਭੇ[10]ਮੇਘਅਕਾਸ਼ਾ[11]। ਛੁਭਤਿ[12] ਪਯਨਿਧਿ[13]† ਪਹੁੰਚੇ ਸ੍ਵਾਸਾ[14] ॥ ੩੦ ॥ ਬਹੁ ਬਲ ਧਾਰਿ ਪ੍ਰਭੂ ਗਰਜਾਨਾ। ਸੁਨਿ ਬ੍ਰਹਮੰਡ ਸਗਰ ਅਕੁਲਾਨਾ[15]। ਬਿਚਲ ਗਏ[16] ਜੇ ਦੇਵ ਬਿਮਾਨਾ। ਉਡੁਗਨ[17] ਗਿਰੇ ਮਹਾਂ ਭਯ ਮਾਨਾ ॥ ੩੧॥ ਚਰਨਨ ਸੈਗ[18] ਦੁਖਿਤਿ ਭੀ ਧਰਨੀ[19]। ਪ੍ਰਥਲ ਤੇਜ ਕੋ ਸਕਿਤਿਹ ਬਰਨੀ[20]। ਜਬ ਤਹਿੰ ਦਾਨਵ ਰਹਾ ਨ ਕੋਈ। ਨਖ ਆਯੁਧ ਤੇ ਮ੍ਰਿਤੁ ਸਭਿ ਹੋਈ ॥ ੩੨ ॥ ਤਬ ਸਿੰਘਾਸਨ ਬੈਠੇ ਜਾਈ। ਸੁਰਨ[21] ਸੁਮਨ[22] ਬਰਖਾ ਬਰਖਾਈ। ਸਭਿ ਹੀ ਮਿਲੇ ਬਿਰੰਚ[23] ਮਹੇਸ਼ਾ[24]। ਸਿੱਧ, ਪਿਤਰ ਰਿਖਿ, ਜੱਖ,ਸੁਰੇਸ਼ਾ[25]॥੩੩॥ਧਨਦ[26]ਆਦਿ ਬਿੱਦ੍ਯਾਧਰਿ[27] ਜੋਤੇ। ਆਏ ਸਭਿਹਿ ਬਿਲੋਕਨ ਹੋਤੇ। ਦੇਖਿ ਸਰੂਪ ਨ ਛਰ ਉਰ ਥੋਰਾ। ਪਿਖਜੋ ਨ ਜਾਤਿ ਭਯਾਨਕ ਘੋਰਾ ॥ ੩੪ ॥ ਆਇ ਨ ਸਕਹਿੰ ਸਮੀਪ ਬਹੋਰੀ। ਖਰੇ ਦੂਰ ਦੋਨੋਂ ਕਰ ਜੋਰੀ। ਬਿਧਿ ਸ਼ਿਵ ਆਦਿ ਅਮਰ ਜੋ ਬ੍ਰਿੰਦਾ। ਨੁਤਹਿ[28] ਬਖਾਨਤਿ ਆਨੰਦ ਕੰਦਾ॥੩੫॥—ਜੈਜੈਜੈ ਤਵ ਸ਼੍ਰੀ ਜਗਸਾਈਂ।

[1]ਰਚਨਾਂ ਵਾਂਙੂ। [2]ਪੱਥਰ ਦੇ ਥੰਭ। [3]ਨਿਕਲੇ। [4]ਲਹੂ। [5]ਆਂਦਰਾਂ। [6]ਗਲੇ ਵਿਚ। [7]ਨਹੁੰਆਂ ਰੂਪੀ ਸ਼ਸਤ੍ਰਾਂ ਨਾਲ। [8]ਮੋਢਿਆਂ ਦੇ। [9]ਕੇਸ ਹਿਲਾਏ। [10]ਵੱਖ ਵੱਖ ਹੋ ਗਏ। [11]ਬੱਦਲ ਅਕਾਸ਼ ਵਿਚ। [12]ਛੋਭ ਹੋਇਆ। [13]ਸਮੁੰਦਰ ਨੂੰ। [14](ਜਦੋਂ) ਸੁਆਸ਼ਾਂ (ਦਾ ਵੇਗ) ਪਹੁੰਚਾ। [15]ਵਿਆਕੁਲ ਹੋਯਾ। [16]ਖਿੱਲਰ ਗਏ। [17]ਤਾਰੇ। [18](ਨਰਸਿੰਘ ਦੇ) ਚਰਨਾਂ ਨਾਲ। [19]ਧਰਤੀ। [20]ਕੋ ਸਕਤਹਿ ਬਰਨੀ—ਕੀਹਦੀ ਸ਼ਕਤੀ ਹੈ ਵਰਣਨ ਕਰ ਸਕੇ। ਜੇ 'ਸਕਿ' 'ਤਿਹ' ਦਾ ਪਦਛੇਦ ਕਰੀਏ ਤਾਂ ਅਰਥ ਇਉਂ ਬਣੇਗਾ:—ਤਿਸ ਨੂੰ ਕੌਣ ਵਰਣਨ ਕਰ ਸਕੇ। [21]ਦੇਵਤਿਆਂ ਨੇ। [22]ਫੁੱਲਾਂ ਦੀ। [23]ਬ੍ਰਹਮਾ। [24]ਸ਼ਿਵ। [25]ਇੰਦ੍ਰ। [26]ਕੁਬੇਰ। [27]ਖੇਚਰ, ਗੰਧਰਵ,ਕਿੰਨਰਆਦਿ ਇਕਪ੍ਰਕਾਰ ਦੀਦੇਵ ਜੋਨੀ।[28]ਉਸਤਤਿ।*ਨਹੁੰ ਜਾਂ ਨਹੁੰਆਂ ਨਾ ਜੀਉਂਦੇਹਨ ਨਾ ਮੋਏ। ਕੱਟਿਆਂ ਪੀੜ ਨਹੀਂ ਕਰਦੇ ਇਸ ਲਈ ਮੋਏ ਹਨ ਜੀਉਂਦੇ ਨਹੀਂ, ਤੇ ਫੇਰ ਵਧਦੇ ਹਨ, ਵਧਦੀ ਜੋ ਸ਼ੈ ਹੈ ਸੋ ਜੀਉਂਦੀ ਹੈ, ਸੋ ਨਹੁੰ ਮੋਏ ਹੋਏ ਨਹੀਂ। †ਪਾ:—ਪਜੋਧਰ=ਬੱਦਲ।

ਨਮੋ ਨਮੋ ਤ੍ਰੈਲੋਕਨ ਰਾਈ !। ਨਮੋ ਨਮੋ ਭਗਤਨ ਦੁਖ ਖੰਡਨ !। ਜੈ ਜੈ ਜੈ ਧਰਨੀ ਕੇ ਮੰਡਨ !॥੩੬॥ ਇਹ ਦਾਨਵ ਸਭਿ ਸੁਰ ਦੁਖ ਕਾਰੀ।ਜੀਤ ਸਦਨ ਤੇ ਦੀਨ ਨਿਕਾਰੀ। ਮਹਾਂਬਲੀ ਸੋ ਤੁਮ ਨੈ ਮਾਰਾ। ਬਿਨ ਪ੍ਰਯਾਸ ਛਿਨ ਬਿਖੈ ਸੰਘਾਰਾ ॥੩੭॥ ਕ੍ਰੋਧ ਪ੍ਰਜੁਲਤ ਅਪਾਰ ਤੁਮਾਰਾ। ਤੀਨ ਲੋਕ ਕੋ ਅਤਿ ਭਯਕਾਰਾ। ਦਯਾ ਸਿੰਧੁ ! ਉਪਸ਼ਮ[1] ਅਬ ਕੀਜੈ। ਸਰਬ ਜਗਤ ਕੋ ਅਭੈ ਸੁ ਦੀਜੈ–॥੩੮॥ ਬਿਧਿ[2] ਨਿਜ ਨਿਕਟਿ[3] ਰਮਾ[4] ਕੋ ਦੇਖਾ। ਤਿਹ ਕੋ ਕਹਯੋ--ਜਿ ਰੋਸ[5] ਬਿਸ਼ੇਖਾ[6]।ਅਬ ਤੂੰ ਜਾਇ ਸ਼ਾਂਤਿ ਕਰਿਵਾਵਹੁ। ਬਨਾਕੁਲਤਾ ਜਗ ਕੀ ਸੁ ਮਿਟਾਵਹੁ–॥ ੩੯ ॥ ਨਿਕਟ ਜਾਇ ਬਹੁਰੋ ਫਿਰਿ ਆਈ। ਰਮਾ[7] ਦ੍ਰਹਿਣ[8] ਸੰਗਿ ਗਿਰਾ ਅਲਾਈ।–ਪੂਰਬ ਮੈਂ ਅਸ ਸੁਨਾ ਨ ਦੇਖਾ। ਅਬ ਸੰਰੋਸ[9] ਕੀਨੋ ਜਸ[10] ਬੇਖਾ[11] ॥ ੪੦ ॥ ਤੇਜ ਨ ਸਹਜੋ ਜਾਤ ਮੁਝ ਪਾਸਾ। ਅਵਲੋਕਨ ਤੇ ਉਪਜਤਿ ਤ੍ਰਾਸਾ–'। ਸ਼੍ਰੀ ਗੁਰ ਅੰਗਦ ਜੀ ਸੁਨੁ ਕਾਨਾ। ਜੋ ਇਤਿਹਾਸ ਪ੍ਰਹਲਾਦ ਬਖਾਨਾ॥ ੪੧॥ 'ਸੁਰ ਮਿਲਿ ਕਰਿ ਤਬ ਮੁਝ ਢਿਗ[12] ਆਏ।ਅਧਿਕ ਨੇਹ ਕੋ ਬਚਨ ਸੁਨਾਏ।--ਸ਼੍ਰੀਨਰਸਿੰਘਨਿਕਟ ਤੁਮ ਜਾਵਹੁ।ਕ੍ਰੋਧ ਬਿਸ਼ਾਲ ਸ਼ਾਂਤਿ ਕਰਿਵਾਵਹੁ–॥੪੨॥ਤਿਨ ਕੇ ਸੁਨਿ ਕਰਿ ਮੈਂ ਅਸ ਬੈਨਾ। ਗਮਨਜੋ ਨਿਕਟ ਰਿਦੇ ਕਛੁ ਭੈ ਨਾ। ਚਰਨ ਕਮਲ ਪਕਰੇ ਤਬ ਜਾਈ। ਬੰਦਨ ਕੀਨਿ ਦੰਡ ਕੀ ਨਜਾਈ[13] ॥ ੪੩॥ ਸ਼੍ਰੀ ਨਰ-ਸਿੰਘ ਜਬਹਿ ਦ੍ਰਿਗ ਦੇਖਾ।ਪਰਜੋ ਚਰਨ ਪਰ ਅਭੈ[14] ਬਿਸ਼ੇਖਾ। ਗਹਿ ਕਰਿ ਭਬ ਉਠਾਵ ਜਗਦੀਸ਼ਾ।ਕਰ ਅਰਬਿੰਦ[15] ਧਾਰਿ ਕਰਿ ਸੀਸਾ[16] ॥੪੪॥ ਸੰਗ ਸਨੇਹ ਪਲੋਸਤਿ ਮਾਥਾ*।ਉਠਿਉ ਸਤਤਿ ਮੈਂ ਕਿਯ ਜਗਨਾਥਾ। ਉਮਗਜੋ[17]

[1]ਸ਼ਾਂਤੀ। [2]ਬ੍ਰਹਮਾ ਨੇ। [3]ਆਪਣੇ ਪਾਸ। [4]ਲੱਛਮੀ। [5]ਕ੍ਰੋਧ। [6]ਬੜਾ ਹੈ। [7]ਲਛਮੀ ਨੇ। [8]ਬ੍ਰਹਮਾ। [9]ਕ੍ਰੋਧ ਵਾਲਾ। [10]ਜਿਹਾ ਜਿਹਾ। [11]ਸਰੂਪ। [12]ਭਾਵ ਪ੍ਰਹਲਾਦ ਕੋਲ। [13]ਡੰਡੇ ਵਤ। [14]ਨਿਡਰ। [15]ਹੱਥ ਕਵਲ। [16](ਮੇਰੇ) ਸਿਰ ਤੇ ਰੱਖਕੇ। [17]ਉਛਲਿਆ।

*ਅੰਕ ੧੮ ਤੋਂ ੪੧ ਤਕ ਕਵਿ ਜੀ ਨੇ ਰੌਦ੍ਰ ਰਸ ਦਾ ਕਮਾਲ ਬੰਨ੍ਹ ਦਿਖਾਇਆ ਹੈ, ਕਵਿਤਾ ਦੇ ਨੁਕਤੇ ਤੋਂ ਭੈ ਦਾ ਅਸਰ ਪੈਣਾ ਤੇ ਗੁੱਸੇ ਦਾ ਪ੍ਰਕਾਸ਼ ਇਸ ਖੂਬਸੂਰਤੀ ਨਾਲ ਵਰਣਨ ਹੋਯਾ ਹੈ ਕਿ ਕਵੀ ਜੀ ਦੀ ਪ੍ਰਬੀਨਤਾ ਦੇ ਸਿਰ ਫੁੱਲ ਸਿਹਰੇ ਹਨ। ਇੱਥੇ ਆਕੇ ਉਸ ਤ੍ਰੈਲੋਕੀ ਨੂੰ ਲੱਛਮੀ ਸਮੇਤ ਕੰਬਾ ਦੇਣ ਵਾਲੇ ਗੁੱਸੇ ਨੇ 'ਭਗਤ ਵੱਛਲਤਾ' ਦਾ ਅਨੋਖਾ ਰਸ ਉਨ੍ਹ ਦਿਖਾਯਾ ਹੈ, ਇਹ ਸ਼ਾਂਤਿ ਰਸ ਹੈ, ਕਿ ਵਾਤਸਲ ਰਸ ਹੈ; ਦੇਵੇਂ ਹਨ ਕਿ ਕੋਈ ਨਵਾਂ ਹੀ ਰੰਗ ਹੈ, ਪਰ ਕਵਿ ਜੀ ਨੇ ਪ੍ਰਭੂ ਦੀ ਪ੍ਰਭੁਤਾਈ ਤੇ ਇਨਸਾਨੀ ਛਲਵਲੇ ਦੀ ਵਾਤਸਲਤਾ ਦਾ ਕਮਾਲ ਕਰ ਦਿਖਾਇਆ ਹੈ।

ਪ੍ਰੇਮ ਰਿਦੇ ਕਉ* ਭਾਰੀ। ਲੋਚਨ ਤੇ ਸ਼ ਵਹੀ ਜਲ ਧਾਰੀ ॥੪੫॥–ਭਗਤ-ਵਛਲ ! ਪਾਰਬ੍ਰਹਮ ਸੁਆਮੀ!।ਦੀਨਬੰਧੁ,ਪ੍ਰਭੁ ਅੰਤਰਜਾਮੀ!। ਬ੍ਰਹਮਾਦਿਕ ਤੇ ਅਮਰ ਜਿ ਔਰ।ਸਕੈਂ ਨ ਭੇਦ ਲਖਤਿ ਤਵ ਥੋਰ॥੪੬॥ਕਹਿ ਬਿਅੰਤ ਸ਼ ਰੁਤਿ ਬਿੱਦਜਾ† ਅਪਰਾ। ਮੈਂ ਦਾਨਵ ਕਿਹ ਲੇਖੇ ਬਪੁਰਾ।ਔਰ ਨਹੀਂ ਕੋਊ ਗੱਤਿ ਜਾਨੀ। ਨਿਸ਼ਚੈ ਮੈਂ ਇਕ ਰੀਤਿ ਪਛਾਨੀ ॥੪੭॥ ਕਿਹ ਪ੍ਰਕਾਰ ਨਹਿੰ ਰੀਝਹੁ‡ਆਪੁਾਕਰਹੁ ਭਗਤਿ ਪਿਖਿ ਕੈ ਦੁਖ ਖਾਪੁਾਦਸ ਗੁਣ ਸੰਜੁਤਿ[1] ਜੋ ਦਿਜ[2] ਹੋਈ। ਭਗਤਿ ਬਿਹੀਨ[3]ਪ੍ਰਸੀਦ ਨ ਕੋਈ[4] ॥੪੮॥ ਦਸ ਗੁਨ ਹੀਨ ਜਿ ਅਹੈ ਚੰਡਾਲਾ।ਪ੍ਰੇਮ ਭਗਤਿ ਮਹਿੰ ਮਗਨ ਬਿਸਾਲਾ। ਤਿਹ ਸਮ ਤੁਮ ਕੋ ਅਪਰ ਨ ਪਸਾਰ।ਇਹ ਨਿਰਨੈ[5] ਮੈਂ ਰਿਦੈ ਬਿਚਾਰ॥੪੯॥ ਦੋਹਰਾ॥੧ ਜੱਗ, ੨ਦਾਨ, ੩ਤਪ, ੪ਧਰਮ,੫ਸਤਿ, ੬ਸਮ, ੭ਦਮ,੮ਧੀਰਜਵੰਤ। ੯ਸਹਿਨ, ਸੀਲ[6], ੧੦ਮਤਸਰਰਹਿਤ[7], ਦਸ਼ ਗੁਣ ਇਹੀ ਗਨੰਤਿ[8]§॥੫੦॥ ਚੌਪਈ॥ ਦਿਜ ਕੁਲ ਮਾਨ ਭਰੇ ਉਰ ਭਾਰੀ। ਭਗਤਿ ਹੀਨ ਗੁਣ ਅਘ ਅਨੁਹਾਰੀ[9]। ਨੀਚ ਜਾਤ ਤਜਿ ਕਰਿ ਮਨ ਮਾਨਾ[10] । ਤੁਮਰੇ ਸੇਵਹਿ ਚਰਨ ਮਹਾਨਾ ॥੫੧॥ਸੋ ਪਾਵਨ ਹੈ ਕਰਿ ਸਰਬੰਗ।ਔਰਨ ਕੇਰ ਕਰਹਿ ਅਘ[11]ਭੰਗ[12]–। ਸੁਨਿ ਮਮ ਬਿਨਤੀ ਤ੍ਰਿਭੁਵਣ ਸਾਈਂ[13]। ਸ਼ਾਂਤਿ ਰੋਸ ਕਰਿ ਗਿਰਾ ਅਲਾਈ ॥੫੨॥–ਅਹੋ[14]ਪ੍ਰਹਲਾਦ ਭਗਤ ਤੂੰ ਪੂਰਾ ।ਕੋਊ ਬਿਧਿ ਤੇ ਹੋਇ ਨ ਊਰਾ। ਬਰ ਜਾਚਹੁ ਜੁ ਹੈ ਚਿਤ ਮਾਂਹੀ। ਤੋਤੇ ਨਹਿੰ ਅਦੇਯ ਮੁਝ ਪਾਹੀ[15]–

[1]ਸਮੇਤ। [2]ਬ੍ਰਹਮਣ। [3]ਬਿਨਾ। [4]ਪ੍ਰਸੰਨ ਨਹੀਂ ਕੋਈ (ਕਰ ਸਕਦਾ) ਆਪ ਨੂੰ। (ਅ) ਜੋ ਉਹ ਭਗਤ ਹੀਨ ਹੈ ਤਾਂ (ਤੁਸੀਂ) ਪ੍ਰਸੰਨ ਕੋਈ ਨਹੀਂ ਹੁੰਦੇ। [5]ਨਿਸ਼ਚੇ। [6]ਸਹਾਰੇ ਦਾ ਸੁਭਾਵ। [7]ਈਰਖਾ ਤੋਂ ਬਿਨਾ। [8]ਗਿਣਦੇ ਹੈਨ। [9]ਹੋਵੇ ਬ੍ਰਹਮਣ ਮਾਨ ਭਰਿਆ, ਭਗਤੀ ਹੀਨ, ਉਸ ਦੇ ਗੁਣ ਪਾਪਾਂ ਤੁੱਲ ਹਨ। [10]ਮਨ ਦੇ ਹੰਕਾਰ ਨੂੰ। [11]ਪਾਪ। [12]ਨਾਸ਼। [13]ਤ੍ਰਿੰਨਾਂ ਲੋਕਾਂ ਦੇ ਮਾਲਿਕ। [14]ਹੇ। [15]ਤੈਨੂੰ ਨਾਂ ਦੇਣੇ ਵਾਲੀ ਕੋਈ ਚੀਜ਼ ਮੇਰੇ ਪਾਸ ਨਹੀਂ ਹੈ, ਭਾਵ, ਸਭ ਕੁਛ ਦੇਣ ਨੂੰ ਤਿਆਰ ਹਾਂ *ਪਾ:–ਕਹੁ।

†ਉਪਨਿਖਧ ਵਿੱਚ ਦੋ ਤਰ੍ਹਾਂ ਦੀ ਵਿੱਦਜਾ ਲਿਖੀ ਹੈ ਇਕ ਪਰਾ ਤੇ ਦੂਜੀ ਅਪਰਾ। 'ਬ੍ਰਹਮ ਆਤਮਾ ਨੂੰ ਕਥਨ ਕਰਨ ਵਾਲੀ' ਵਿੱਦਜਾ ਪਰਾ ਹੈ, ਹੋਰ ਸਭ ਵਿੱਦਜਾ ਅਪਰਾ ਹੈ। ਤੁਕ ਦਾ ਅਰਥ ਐਉਂ ਹੈ:–ਵੇਦ ਵਿੱਦਜਾ (ਪਰਾ) ਤੇ ਦੂਜੀਆਂ ਵਿੱਦਜਾਂ (ਅਪਰਾ) ਆਪ ਨੂੰ ਬਿਅੰਤ ਕਹਿੰਦੀਆਂ ਹਨ। ‡ਪਾ:–ਰੀਝਹਿ। §ਏਹ ਦੋਹਾ ਗ਼ਾਲਬਨ ਕਿਸੇ ਆਦਿ ਨੁਸਖੇ ਦੇ ਕਿਨਾਰੇ ਤੇ ਫੁਟ ਨੋਟ ਦੀ ਸ਼ਕਲ ਵਿਚ ਹੋਣਾ ਹੈ, ਜੋ ਉਤਾਰੇ ਵਾਲਿਆਂ ਵਿੱਚ ਲਿਖ ਲਿਆ ਗਿਆ ਜਾਪਦਾ ਹੈ, ਕਿਉਂਕਿ ਸਨਮੁਖ ਉਸਤਤੀ ਵਿੱਚ ਇਸ਼ਟ ਦੇਵ ਨੂੰ ਏਹ ਗਿਣਤੀ ਸੁਨਾਉਣ ਦੀ ਭਗਤ ਨੂੰ ਲੋੜ ਨਹੀਂ ਸੀ।

॥ ਪੜ ॥ ਸੁਨਿ ਕਰਿ ਮੈਂ ਪੁਨ ਗਿਰਾ ਬਖਾਨੀ ॥– ਮਮ ਮਨ ਸਰਬ ਕਾਮਨਾ ਹਾਨੀ। ਜੋ ਸਕਾਮ[1] ਤਵ ਭਗਤਿ ਕਰੇਈ। ਬਨਕ[2] ਸਮਾਨ ਜਾਨਿਯੇ ਤੇਈ--॥੫੪॥ ਸ਼੍ਰੀ ਨਰਹਰਿ ਪੁਨ ਬੈਨ ਉਚਾਰੇ।–ਭਗਤ! ਲਖਹੁ ਮੁਝ ਮਹਾਂ ਉਦਾਰੇ। ਨਿਸ਼ਚੈ ਸਰਬ ਚਾਹ ਤੈਂ ਤਜਾਗੀ। ਤਦਪਿ ਮੋਹਿ ਤੋਖਨ ਹਿਤ ਲਾਗੀ[3] ॥੫੫॥ ਜਾਚਹੁ ਬਰ ਆਇਸੁ ਅਨੁਸਾਰੀ। ਤਨ ਮੈਂ[4] ਤੂੰ ਮੋਰੋ ਹਿਤਕਾਰੀ[5]–।ਬੰਦਿ ਹਾਥ ਮੈਂ ਮਾਨਿ ਰਜਾਯਾ। ਕਹਯੋ–ਜਿ ਰਾਵਰ ਕੀ ਅਸ ਦਾਯਾ ॥੫੬॥ ਸਰਬ ਕਾਮਨਾ ਉਰ ਜਰਿ[6] ਜਾਵਹਿਂ। ਤਵ ਪਗ ਭਗਤਿ ਸਦਾ ਰਤਿ[7] ਭਾਵਹਿ--। ਅਸ ਕਹਿ ਬਾਰ ਬਾਰ ਸਿਰ ਨਯਾਈ। ਰਹਯੋ ਚਰਨ ਪੰਕਜ ਲਪਟਾਈ ॥ ੫੭॥ ਹ੍ਵੈ ਪ੍ਰਸੰਨ ਭਗਤਨ ਗੁਣਖਾਨੀ। ਮ੍ਰਿਦੁਲ ਮਧੁਰ ਬੋਲੇ ਸੁਠ ਬਾਨੀ ।–ਸਦਾ ਅਚਲ ਸੁਖ ਦੋਨੋਂ ਲੋਕਾ। ਨਿਰਸੰਦੇਹ ਹ੍ਵੈ ਭੋਗ ਅਸ਼ੋਕਾ॥੫੮॥ਸਭਿ ਦਾਨਵ ਕੋ ਹੋਹੁ ਭੁਵਾਲ॥ ਕਰਹੁ ਰਾਜ ਬੈਸੇ ਚਿਰ ਕਾਲਾ। ਸਰਬ ਸ਼ਿਰੋਮਣ ਭਗਤ ਹਮਾਰਾ। ਛ੍ਵੈ[8] ਨ ਸਕਹਿ ਮਦ ਮਾਨ ਬਿਕਾਰਾ–॥ ੫੯ ॥ ਸੁਨਿ ਇਵ ਬਚ ਜੁ ਕਹੇ ਜਗਨਾਥਾ। ਬੋਲਯੋ ਮੈਂ ਨਾਏ ਪਗ ਮਾਥਾ ।–ਮਮ ਪਿਤ ਅਤਿਸ਼ੈ ਅਘੀ ਮਲੀਨਾ* । ਨਿੰਦਕ ਹੋਇ ਦ੍ਰੋਹ ਤੁਮ[9] ਕੀਨਾ ॥ ੬੦ ॥ ਦੀਨ ਦਯਾਲ ਇਸ ਕੀ ਗਤਿ ਕੀਜੈ। ਸਭਿ ਅਪਰਾਧ ਬਖਸ਼ ਕਰਿ ਦੀਜੈ। ਤੁਮ ਸੋਂ ਕੀਨ ਬਿਰੋਧ ਮਲੀਨੇ। ਕਹੇ ਕੁਬਚਨ ਕੁਟਿਲ ਮਤਿਹੀਨੇ॥੬੧॥ ਸਭਿ ਔਗੁਣ ਮੈਂ ਪੂਰਨ ਪਾਪੀ। ਬਿਨਾ ਕਾਜ[10] ਜਗ ਜੀਵ ਸੰਤਾਪੀ। ਤੁਮਰੋ ਜਗ ਮੈਂ ਬਿਰਦ ਸੁਹਾਵਨ। ਦੀਨ ਨਿਵਾਜ ਪਤਿਤ ਕੇ ਪਾਵਨ[11]॥੬੨॥ਛਿਮਾਧਾਰਿ ਦੀਜੈ ਤਿਹ ਮੋਖਾ[12]। ਏਕ ਨ ਗੁਨਿਯੇ ਮਨ ਮੈਂ ਦੋਖਾ–। ਸ਼੍ਰੀ ਨਰਸਿੰਘ ਕ੍ਰਿਪਾਰਸ ਭੀਨੇ। ਬੋਲੇ ਬਿਗਸਤਿ ਬਚਨ ਪ੍ਰਬੀਨੇ ॥੬੩॥–ਜਿਹ ਕੁਲ ਜਨਮਯੋ ਤੂੰ ਮਮ ਦਾਸਾ। ਭਗਤਿ ਕੀਨਿ ਦ੍ਰਿਢ ਲਖਯੋ ਨ ਤ੍ਰਾਸਾ। ਕੋ ਸੰਦੇਹ[13] ਤਿਹ ਪਿਤ[14] ਗਤਿ ਕਾਰੇ[15]। ਜਗ ਸਾਗਰ ਕੁਲ ਇਕੀਸ† ਤਾਰੇ[16]–॥ ੬੪ ॥ ਅਸ

[1]ਕਾਮਨਾਂ ਕਰਕੇ। [2]ਬਾਣੀਏਂ। [3]ਤਾਂ ਬੀ ਮੈਨੂੰ ਪ੍ਰਸੰਨ ਕਰਨ ਵਾਸਤੇ ਤੂੰ ਮੰਗ, (ਅ) ਤਾਂ ਬੀ ਮੈਨੂੰ ਪ੍ਰਸੰਨਤਾ ਵਿਚ ਤੇਰਾ ਪਿਆਰ ਲਗ ਰਿਹਾ ਹੈ (ਇਸ ਲਈ ਮੰਗ)। [4]ਲਿਵਲੀਨ, ਅਨਿੰਨਜ। [5]ਪ੍ਰੇਮੀ। [6]ਸੜ। [7]ਪ੍ਰੀਤੀ। [8]ਛੋਹ। [9]ਤੁਸਾਡੇ ਨਾਲ। [10]ਅਕਾਰਥ। [11]ਪਵਿੱਤ੍ਰ ਕਰਨੇ ਵਾਲਾ। [12]ਮੁਕਤੀ। [13]ਕੀ ਸ਼ਕ ਹੈ। [14]ਉਸ ਦੇ ਪਿਤਾ ਦੀ। [15]ਮੁਕਤੀ ਕਰਨ ਵਿਚ। [16]ਭਾਵ, ਪ੍ਰਹਿਲਾਦ ਨੇ ੨੧ ਕੁਲ ਤਾਰੇ ਹਨ।

*ਪਾ:–ਮਮ ਪਿਤ ਹੈ ਅਤਿਸ਼ੈ ਅਘ ਪੀਨਾ। †ਪਾ:–ਇਕੀਹ।

ਕਹਿ ਦੀਨ ਰਾਜ ਅਭਿਖੇਕਾ[1]। ਕ੍ਰਿਪਾ ਧਾਰਿ ਮੁਝ ਸਹਿਤ ਬਿਬੇਕਾ। ਬਹੁਰੋ ਸ਼੍ਰੀ ਨਰਸਿੰਘ ਮਹਾਨਾ। ਸਭਿ ਦੇਖਤਿ ਭੇ ਅੰਤਰ ਧਯਾਨਾ ॥ ੬੫॥ ਸੋ ਪ੍ਰਭੁ ਅਬ ਕਲਿ ਕਾਲ ਮਝਾਰਾ। ਭਗਤ ਸਰੂਪ ਧਰਨੋ ਅਵਤਾਰਾ। ਨਰ ਮਲੀਨ ਅਘ ਪੀਨ ਨਿਹਾਰੇ। ਤਿਨਹਿੰ ਬਤਾਵਨ ਪੰਥ ਸੁਧਾਰੇ ॥੬੬॥ ਦਾਸ ਜਾਨਿ ਮੁਝ ਦਰਸ਼ਨ ਦੀਨਾ। ਤਬ ਤਨ ਧਰਿ ਨਰਹਰਿ ਰਖਿ ਕੀਨਾ[2]। ਮੋਹਿ ਸੰਗ ਇਮ ਭਾ ਥਿਰਤੰਤੇ*। ਸੁਨਹੁ ਕਾਨ ਬਾਲੇ ਮਤਿਵੰਤੇ !' ॥ ੬੭ ॥ ਸ਼੍ਰੀ

---

[1]ਰਾਜ ਤਿਲਕ। [2]ਤਦੋਂ ਨਰ ਸਿੰਘ ਦਾ ਰੂਪ ਧਾਰਕੇ (ਮੇਰੀ) ਰੱਖਜਾ ਕੀਤੀ ਸੀ।

*ਪ੍ਰਹਲਾਦ ਦਾ ਪ੍ਰਸੰਗ ਉਨ੍ਹਾਂ ਨੇ ਆਪ ਵਰਣਨ ਕੀਤਾ ਹੈ।

ਪ੍ਰਹਲਾਦ ਜੀ ਸਤਿਜੁਗ ਦੇ ਸਮੇਂ ਹੋਏ ਦੱਸੇ ਜਾਂਦੇ ਹਨ। ਜਿਸ ਤੋਂ ਸਮਝ ਪੈਂਦੀ ਹੈ ਕਿ ਆਰਯ ਕੁਲ ਦੇ ਲੋਕ ਉੱਤਰੀ ਪੰਜਾਬ ਫਤਹ ਕਰ ਚੁਕੇ ਸਨ ਪਰ ਦੱਖਣੀ ਪੰਜਾਬ ਮੁਲਤਾਨ ਰਾਜਧਾਨੀ ਵਾਲਾ ਅਜੇ ਅਸਲੀ ਵਸਨੀਕਾਂ—ਦੈਂਤਾਂ—ਦੇ ਹੱਥ ਸੀ। ਜਿਨ੍ਹਾਂ ਦੀ ਤਹਜ਼ੀਬ ਦੇ ਨਮੂਨੇ ਹੁਣ ਹੜੱਪੇ ਦੇ ਖੰਡਰਾਤ ਵਿਚੋਂ ਨਿਕਲੇ ਹਨ। ਉਸ ਸਮੇਂ ਦੇ ਆਰਯ ਕੁਲ ਦੇ ਵਡਕਿਆਂ ਤੇ ਦੈਤਾਂ ਦੇ ਜੁੱਧ ਜੰਗ ਦੇ ਹਾਲ ਪਹਿਲੋਂ ਰਵਾਯਤਾਂ ਵਿਚ ਰਹੇ, ਫੇਰ ਪੁਰਾਣਾਂ ਵਿਚ ਲਿਖੇ ਗਏ। ਦੈਂਤਾਂ ਦੇ ਇਲਾਕੇ ਨੂੰ ਪਾਤਾਲ ਕਰਕੇ ਭੀ ਲਿਖਦੇ ਹਨ। ਜਿਸ ਤੋਂ ਤਦੋਂ ਮੁਰਾਦ ਦੱਖਣੀ ਪੰਜਾਬ ਦੇ ਹਿੱਸੇ ਦੀ ਹੋਣੀ ਹੈ, ਜਿਸ ਦੀ ਰਾਜਧਾਨੀ ਮੁਲਤਾਨ ਹੈ ਸੀ, ਮੁਲਤਾਨ ਵਿਚ ਪ੍ਰਹਲਾਦ ਪੁਰੀ ਮੰਦਰ ਹੁਣ ਤੱਕ ਹੈ। ਇਸ ਜ਼ਬਰਦਸਤ ਰਾਜਧਾਨੀ ਦੇ ਕੰਵਰ ਪ੍ਰਹਲਾਦ ਜੀ ਆਰਯ ਵਿੱਦਯਾ ਦੇ ਅਸਰ ਹੇਠ ਆਕੇ ਪਰਮੇਸ਼ੁਰ ਦੇ ਭਗਤ ਹੋ ਗਏ, ਜਿਸ ਦੇ ਕਿ ਓਸਦੇ ਵਡੇ ਕਾਯਲ ਨਹੀਂ ਸਨ। ਉਸ ਦੇ ਦ੍ਰਿੜ੍ਹ ਵਿਸ਼ਵਾਸ ਤੇ ਭਗਤੀ ਪਰ ਵਾਹਿਗੁਰੂ ਵਲੋਂ ਸਹਾਇਤਾ ਹੋਣੀ ਕੋਈ ਅਚਰਜ ਗਲ ਨਹੀਂ। ਇਸੇ ਕ੍ਰਿਸ਼ਮੇ ਨੇ ਜਾਪਦਾ ਹੈ ਕਿ ਦੈਂਤਾਂ ਯਾ ਅਸਲੀ ਵਸਨੀਕਾਂ ਨੂੰ ਆਰਯ ਸਭਯਤਾ ਦਾ ਕਾਯਲ ਕਰਕੇ ਉਨ੍ਹਾਂ ਵਿਚ ਰਲਾ ਮਿਲਾ ਦਿੱਤਾ। ਪ੍ਰਹਲਾਦ ਦਾ ਭਗਤ ਹੋਣਾ ਤੇ ਉਸ ਦੀ ਰੱਖਜਾ ਲਈ ਇਹ ਅਸਮਾਨੀ ਕ੍ਰਿਸ਼ਮਾ ਵਰਤਣਾ ਸ਼੍ਰੀ ਗੁਰੂ ਸਾਹਿਬਾਂ ਦੀ ਆਪਣੀ ਬਾਣੀ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਵਰਣਿਤ ਹੈ।

ਪ੍ਰਹਲਾਦ ਦਾ ਸੁਮੇਰੁ ਪਰ ਮਿਲਨਾ ਇਹ ਕਥਾ ਹਿੰਦਾਲੀਏ ਲੇਖਕ ਨੇ ਆਪਣੇ ਢੰਗ ਨਾਲ ਪਾਈ ਸੀ, ਜਿਸ ਤੋਂ ਕਿ ਉਸ ਦੇ ਵਡੇ ਹਿੰਦਾਲ ਦੀ ਗੁਰ ਨਾਨਕ ਦੇਵ ਜੀ ਤੋਂ ਉੱਚਤਾ ਪ੍ਰਗਟ ਹੋਵੇ, ਕਵਿ ਜੀ ਨੇ ਓਹ ਵੈਗ ਉਸ ਦਾ ਮੱਖੀ ਵਾਂਙੂ ਗੰਦਾ ਤੇ ਝੂਠਾ ਜਾਣਕੇ ਦੂਰ ਕੀਤਾ। ਬਾਕੀ ਆਤਮ ਮੰਡਲ ਵਿਚ ਗੁਰੂ ਜੀ ਨੂੰ ਪ੍ਰਹਲਾਦ ਦਾ ਮਿਲਨਾ ਕੋਈ ਅਨੋਖੀ ਗਲ ਨਹੀਂ। ਓਹ ਤ੍ਰਿਕਾਲ ਦਰਸ਼ੀ ਸਨ। (ਦੇਖੋ ਟੂਕ ਇਸੇ ਪੋਥੀ ਦੇ ਅਧਜਾਯ ੫੬ ਅੰਕ ੧੦੧ ਦੀ)। (ਹਰਨਾਖਸ ਤੇ ਹਰਿਨਕਾਸ਼ਜਪ ਦੇ ਨਾਵਾਂ ਦੇ ਨਿਰਣਯ ਲਈ ਦੇਖੋ ਸ਼੍ਰੀ ਗੁਰੂ ਗ੍ਰੰਥ ਕੋਸ਼ ਪਦ—ਹਰਨਾਖਸ਼)। ਆਤਮ ਮੰਡਲ ਵਿਚ ਪ੍ਰਹਲਾਦ ਆਦਿਕਾਂ ਦੇ ਮੇਲੇ ਪਰ ਪੜ੍ਹੋ ਟੂਕ—ਅਧਜਾਯ ੬੫—ਅੰਕ ੨ ਦੀ।

ਅੰਗਦ ਸੁਨਿਯੇ ਮਨ ਲਾਈ। ਸੁਨੀ ਸਰਬ ਜਬ ਕਥਾ ਸੁਹਾਈ। ਬੰਦਿ ਹਾਥ ਮੈਂ ਬੰਦਨ ਕੀਨੀ। ਭਗਤਨ ਤੇ ਮਹਿੰਮਾ ਵਡ ਚੀਨੀ ॥੬੮॥ਕਿਤਕ ਕਾਲ ਸ਼੍ਰੀ ਗੁਰ ਤਿਹ ਪਾਸਾ। ਰਹਿ ਕਰਿ ਕੀਨੇ ਬਚਨ ਬਿਲਾਸਾ। ਕਰੀ ਪਰਸਪਰ ਦੁਹਿ ਦਿਸ਼ਿ ਬੰਦਨ। ਅੱਗ੍ਯਾ ਗਮਨੇ ਦੋਖ ਨਿਕੰਦਨ ॥ ੬੯ ॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਪ੍ਰਹਿਲਾਦ' ਪ੍ਰਸੰਗ ਬਰਨਨੰ ਨਾਮ ਉਣਹੱਤ੍ਰੂਮੋ ਅਧਯਾਯ ॥ ੬੯ ॥

੭੦. [ਗੁਰ ਚਰਣ ਮੰਗਲ। ਵੈਰਾਹ ਅਵਤਾਰ]

ਦੋਹਰਾ ॥ ਸ਼੍ਰੀ ਗੁਰ ਪਗ ਕਰਿ ਸਿਪਰ ਸਰ* ਬਾਨ ਜਿ ਸਰਬ ਬਿਕਾਰ।
ਕਰਿ ਤਿਹ ਓਟ ਬਚਾਇਕੈ ਕਹੌਂ ਕਥਾ ਸੁਖ ਸਾਰ ॥ ੧ ॥

ਸਿਪਰ=ਢਾਲ [ਫਾਰਸੀ, ਸਿਪਰ] ਸਰ=ਸਿਰ, ਸੀਸ [ਫਾਰਸੀ, ਸਰ]
(ਅ) ਤੀਰ। (ਏ) ਤਲਾ, ਸਰੋਵਰ [ਸੰਸ:, ਸਰ] ਸਰੋਵਰ ਤੋਂ ਮੁਰਾਦ ਸੰਸਾਰ। ਅਰਥ ਐਉਂ ਲੱਗੇਗਾ, ਸੰਸਾਰ ਦੇ ਸਰਬ ਪ੍ਰਕਾਰ ਦੇ ਵਿਸ਼ਿਆਂ (ਰੂਪੀ ਬਾਣ) ਤੀਰ। (ਸ) ਵਰਗਾ, ਤੁੱਲ, ਬਰੱਬਰ।
ਬਾਨ=ਬਾਣ, ਤੀਰ। ਜਿ=ਜੋ, ਜੇਹੜੇ।

ਅਰਥ—ਸ਼੍ਰੀ ਗੁਰੂ ਜੀ ਦੇ ਚਰਣਾਂ (ਰੂਪੀ ਆਸਰੇ ਨੂੰ ਆਪਣੇ) ਸੀਸ ਪਰ ਢਾਲ ਬਣਾਕੇ ਸਰਬ (ਪ੍ਰਕਾਰ ਦੇ) ਵਿਕਾਰਾਂ ਰੂਪੀ ਬਾਣਾਂ ਤੋਂ ਬਚਣ ਲਈ ਉਨ੍ਹਾਂ ਨੂੰ ਓਟ ਬਣਾਇਕੇ (ਮੈਂ ਅੱਗੇ ਦੀ) ਕਥਾ, ਜੋ ਸੁੱਖਾਂ ਦਾ ਸਾਰ ਹੈ, ਕਹਿੰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ਼੍ਰੀ ਅੰਗਦ ਸੁਨਿ ਕਥਾ ਰਸਾਲਾ। ਅੱਗ੍ਯਾ ਗਮਨੇ ਦੀਨ ਦਯਾਲਾ। ਤਬ ਮਰਦਾਨੇ ਬਚਨ ਉਚਾਰਾ। 'ਧਰਨੋ ਪ੍ਰਭੂ ਸ਼ੂਕਰ[1] ਅਵਤਾਰਾ ॥ ੨ ॥ ਹਿਰਨਾਛਸ ਦਾਨਵ ਹਨਿ ਕੈਸੇ। ਧਰਨੀ ਆਨੀ ਭਨਿਯੇ ਤੈਸੇ। ਇਨ ਦੈਤਨ ਕੋ ਜਨਮ ਜੁ ਕ੍ਰਰਾ[2]। ਸੋ ਕਹਿਯੇ ਸ਼੍ਰੀ ਗੁਰੁ ਗੁਨ ਭੂਰਾ[3]॥੩॥ਸੁਨਿ ਕਰਿ ਕਹਿਨ ਲਗੇ ਗੁਨਖਾਨੀ।--ਜੋ ਸੁਨਿਅਹੈ[4] ਪੁਰਾਨ ਕਹਾਨੀ†। ਏਕ ਸਮੈ ਕੱਸ਼ਨਪ[5] ਜਗ ਕਰਿ ਕੈ। ਬੈਠਨੋ ਸਦਨ

[1]ਸੂਰ ਦਾ। [2]ਖੋਟਾ। [3]ਸੁਣੀ ਹੋਈ ਹੈ। [5]ਇਕ ਰਿਖੀ।

*ਇਕ ਲਿਖਤੀ ਨੁਸਖੇ ਵਿਚ ਪਾਠ ਬੀ--ਸਿਰ--ਦੇਖਣ ਵਿਚ ਆਇਆ ਹੈ।

†ਇਹ ਪੁਰਾਣਾਂ ਦੀ ਕਹਾਣੀ ਜੈਸੀ ਕਿ ਪੁਰਾਣਾਂ ਵਿਚ ਹੈ ਬਿਆਨ ਹੋਣ ਲਗੀ ਹੈ। ਇਹ ਬੱਤੇਰ ਇਤਿਹਾਸ ਆਪਣੀ ਵਲੋਂ ਵਾਕਿਆ ਬਿਆਨ ਨਹੀਂ ਹੋਣ ਲਗਾ। ਕਹਾਣੀ ਬੀ ਜੈਸੇ ਕਿ ਸੁਣੀ ਹੈ। ਕਵਿ ਜੀ ਨੇ ਇਹ ਪੌਰਾਣਕ ਕਥਾ ਉਵੇਂ ਲਿਖੀ ਹੈ ਜਿਵੇਂ ਉਥੇ ਲਿਖੀ ਹੈ, ਇਹ ਗਲ ਆਪ ਹੀ ਮੰਨਕੇ ਟੁਰੇ ਹਨ। ਉਨ੍ਹਾਂ ਦੀ ਸ਼ਰਧਾ ਇਸ ਵਿਚ ਕਿੰਨੀ ਕੁ ਸੀ, ਉਹ ਅੱਗੇ ਜਾਕੇ ਅੰਕ ੫੯ ਤੋਂ ਪਤਾ ਲਗ ਜਾਂਦਾ ਹੈ, ਜਿੱਥੇ ਪੁਰਾਣਾ

[ਬਾਕੀ ਟੁਕ ਚੱਖੇ ਅਗਲੇ ਪੰਨੇਦੇ ਹੇਠਾ]

ਹਰਖ ਉਰ ਧਰਿ ਕੈ ॥ ੪॥ ਸੰਧਯਾ ਕਾਲ ਸੁਤਾ ਦਖ[1] ਕੇਰੀ। ਦਿਤੀ ਨਾਮ ਤ੍ਰਿਟ[2]* ਕਾਮ ਘਨੇਰੀ। ਜਾਇ ਸਮੀਪ ਕਹੇ ਅਸ† ਬੈਨਾ। 'ਤਨ ਮਨ ਮੋਰ ਕੰਪਾਵਹੁ ਮੈਨਾ[3]॥ ੫॥ ਜਿਉਂ ਕਦਲੀ ਦਲ[4] ਦੁਰਦ[5] ਹਿਲਾਵੈ। ਦੀਨ ਜਾਨਿ ਤਜੋਂ ਮੁਝ ਸੰਤਾਵੈ। ਸੋਤ ਸਮ੍ਰਿੱਧਵਾਨ[6] ਸਭਿ ਜੋਈ। ਤਿਨ ਪਿਖ ਦਾਹਿ ਰਿਦੇ ਮਮ ਹੋਈ॥ ੬॥ ਤੁਮ ਕ੍ਰਿਪਾਲ ਸਭਿ ਭਾਂਤਿ ਪ੍ਰਬੀਨੋ। ਇਕ ਸਮਾਨ ਅੰਗਨਾ ਸਭਿ ਚੀਨੋ। ਤਨ ਪੈ ਬਨਾਪਨੋ ਅਧਿਕ ਅਨੰਗਾ। ਅਬ ਉਮੰਗ ਕੀਜੈ ਮਮ ਸੰਗਾ॥੭॥ਕਾਮ ਸੰਗ ਮੈਂ ਪੀੜਤਿ ਭਾਰੀ। ਅਬ ਮੈਥੁਨ ਕਰਿ ਦੇਹੁ ਨਿਵਾਰੀ[7]। ਆਤੁਰ ਹ੍ਵੈ ਸ਼ਰਨਾਗਤਿ ਆਵੈ। ਜੋ ਕ੍ਰਿਪਾਲ ਨਹਿੰ ਮੋਘ[8] ਪਠਾਵੈ॥ ੮॥ ਕਰੇ ਕੇਲ ਤੇ ਜਨਮਹਿ ਤਾਤਾ। ਤਬ ਮੈਂ ਸੁਖ ਪਾਵੌਂ ਭਲਿਭਾਂਤਾ[9]। ਸੁਨਿ ਕੱਸ਼ਯਪ ਨਿਜ ਤਿਯ ਕੀ

---

[1]ਦੱਖ ਦੀ ਧੀ ਦਿੱਤੀ, ਜੋ ਕੱਸ਼ਯਪ ਦੀ ਵਹੁਟੀ ਸੀ। [2]ਇੱਛਾ। [3]ਕਾਮਦੇਵ ਨੇ। [4]ਕੇਲੇ ਦੇ ਪੱਤੇ। ਪਹਾਥੀ [ਸੰਸਃ ਦ੍ਰਿਰਦ]। [5]ਸੋਂਕਣਾਂ ਪ੍ਰਤਾਪ ਵਾਲੀਆਂ, ਮੁਰਾਦ ਸੰਤਾਨ ਵਾਲੀਆਂ ਤੋਂ ਹੈ [ਸੰਸਃ, ਸਮ੍ਰਿਧ]। [7]ਦੂਰ ਕਰ ਦਿਓ। [8]ਖਾਲੀ। [9]ਚੰਗੀ ਤਰ੍ਹਾਂ। *ਪਾਃ—ਤ੍ਰਿਜ। †ਪਾਃ—ਇਵ।

[ਪਿਛਲੇ ਪੰਨੇ ਦੀ ਬਾਕੀ ਟੂਕ]

ਦੇ ਪੂਜ ਦੇਵਤਿਆਂ ਨੂੰ ਆਪ ਨੇ 'ਨਿਪੁੰਸਕ' ਕਹਿਣੋਂ ਝਿਜਕ ਨਹੀਂ ਖਾਧੀ। ਇਸ ਨੂੰ ਕਵਿ ਨੇ ਇਤਿਹਾਸ ਬੀ ਨਹੀਂ ਕਿਹਾ, ਕਥਾ ਬੀ ਨਹੀਂ ਕਿਹਾ, ਪਰ ਪੌਰਾਣਕ ਕਹਾਣੀ ਆਪ ਆਖਿਆ ਹੈ। ਇਕ ਪੱਛਮੀ ਇਤਿਹਾਸਕਾਰ 'ਕਨਿੰਘਮ' ਨੇ ਲਿਖਿਆ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਸਿਖ ਸਾਹਿਤਯ ਵਿਚ ਜੋ ਪੌਰਾਣਕ ਤਜ਼ਕਰੇ ਆ ਜਾਂਦੇ ਹਨ ਓਹ ਸਿੱਖ ਈਮਾਨ ਦਾ ਹਿੱਸਾ ਨਹੀਂ ਹਨ, ਸਗੋਂ ਸਿੱਖੀ ਅਸੂਲਾਂ ਦੇ ਪ੍ਰਤਿਪਾਦਨ ਕਰਨ ਹਿਤ ਕੇਵਲ ਦ੍ਰਿਸ਼ਟਾਂਤ ਮਾਤ੍ਰ ਵਰਤੇ ਹੋਏਹਨ।

ਹੋ ਸਕਦਾ ਹੈ ਕਿ ਹਿੰਦ ਦੇ ਅਸਲੀ ਵਸਨੀਕਾਂ ਦੀ ਰਾਜਧਾਨੀ ਮੁਲਤਾਨ ਵਿਚ ਜੋ ਉੱਤਰੀ ਪੰਜਾਬ ਦੇ ਆਰਯ ਕਬਜ਼ੇ ਵਿਚ ਆ ਜਾਣ ਤੇ ਵੀ ਪੱਕੀ ਸੀ, ਕਿਸੇ ਵੇਲੇ ਐਸਾ ਜ਼ੋਰ ਪਿਆ ਹੋਵੇ ਕਿ ਉਨ੍ਹਾਂ ਪੰਜਾਬ ਫੇਰ ਖੋਹ ਲਿਆ ਹੋਵੇ ਤੇ ਆਰਯ ਕੁਲ ਦੇ ਲੋਕੀਂ ਉੱਤਰੀ ਪਹਾੜਾਂ ਵਿਚ ਜਾਕੇ ਲੁਕੇ ਹੋਣ, ਫੇਰ ਕਿਸੇ ਹਿਕਮਤ ਨਾਲ ਇਨ੍ਹਾਂ ਦੇ ਕਾਮਯਾਬ ਹੋ ਜਾਣ ਤੇ ਦੈਤਾਂ ਨੇ ਇਹ ਕਾਰਟੂਨ (ਮਖੌਲ) ਬਣਾਇਆ ਹੋਵੇ ਕਿ ਆਰਯਾਂ ਦਾ ਵਡਾ ਸੂਰ ਬਣਕੇ ਮਾਨੋਂ ਧਰਤੀ ਨੂੰ ਲਿਆ ਰਿਹਾ ਹੈ। ਅੱਖਰਾਂ ਦੀ ਲਿਪੀ ਤੋਂ ਪਹਿਲਾਂ ਲੋਕੀ ਮੂਰਤਾਂ ਬਣਾਕੇ ਹੀ ਭਾਵ ਦੱਸਿਆ ਕਰਦੇ ਸਨ ਜਿਵੇਂ ਅਜ ਕਲ ਕਾਰਟੂਨ ਬਣਾਉਂਦੇ ਹਨ। ਇਹ ਬੀ ਖਿਆਲ ਹੈ ਕਿ ਇਹ ਵਾਕਯਾ ਕਸ਼ਮੀਰ ਦੇ ਪਾਣੀ ਹੇਠ ਹੋਣ ਦਾ ਤੇ ਫੇਰ ਜੇਹਲਮ ਰਸਤੇ ਪਾਣੀ ਵਹਿਕੇ ਧਰਤੀ ਨਿਕਲ ਆਉਣ ਦਾ ਇਕ ਚਿੱਤ੍ਰ ਹੈ ਜੋ ਪੌਰਾਣਾਂ ਵਿਚ ਵਰਣਿਤ ਹੈ। ਹੋਰ ਹਾਲ ਲਈ ਦੇਖੋ ਟੂਕ ਅਧਯਾਯ ੬੯ ਅੰਕ ੬੭ ਦੀ। ਭਾਈ ਬਾਲੇ ਵਾਲੀ,ਭਾਈ ਮਨੀ ਸਿੰਘ ਜੀ ਵਾਲੀ ਤੇ ਪੁਰਾਤਣ ਜਨਮ ਸਾਖੀ ਵਿਚ ਇਹ ਪ੍ਰਸੰਗ ਨਹੀਂ ਹੈ।

ਬਾਨੀ। ਬੋਲਸੋ ਤਾਂਹਿ ਕਰਤਿ ਸਨਮਾਨੀ ॥ ੯ ॥ 'ਚੰਦ੍ਰਬਦਨ ! ਤੂੰ ਮੋਕੋ ਪਯਾਰੀ। ਕਰੌਂ ਕਾਮਨਾ ਪੂਰਨ ਥਾਰੀ। ਸੰਧਯਾ ਕਾਲ ਬੀਤ ਹੈ ਜਬ ਹੀ। ਮੈਥੁਨ ਕਰੌਂ ਸੰਗ ਤੁਝ ਤਬਹੀ॥ ੧੦ ॥ ਇਹ ਬੇਲਾ ਲਖਿ ਘੋਰ ਬਿਸਾਲਾ। ਕਾਮ ਚੇਸ਼ਟਾ ਕੋ ਨਹਿੰ ਕਾਲਾ। ਸ਼ੰਕਰ[1] ਫਿਰਤਿ ਲਿਯੇ ਗਣ ਸੰਗਾ। ਭੂਤ ਪ੍ਰਚਰਜਾ ਹੋਤ[2] ਉਮੰਗਾ ॥ ੧੧ ॥ ਰੁਕਮ ਸਮਾਨ[3] ਭਸਮ[4] ਤਨ ਕੀਨੋ[5]। ਅਗਨਿ[6] ਤਰਨਿ[7] ਸ਼ਸ਼ਿ[8] ਜਿਹ ਦ੍ਰਿਗ[9] ਤੀਨੋ। ਪੂਜਨ ਸਮਯ ਤਾਂਹਿ ਕੋ ਜਾਨਹੁ। ਕੇਲ ਕਰਨ ਕੋ ਕਾਲ ਨ ਮਾਨਹੁ ॥ ੧੨ ॥ ਦਿਨ ਮੈਥੁਨ ਤੇ ਆਯੁ ਘਟਾਈ[10]। ਪਰਬ ਦਿਨਨ[11] ਦੁਰਸੁਤ[12] ਜਨਮਾਈ[13]। ਤਸੋਂ ਇਹ ਸੰਧਯਾ ਦੋਖ ਪ੍ਰਮਾਨਹੁ[14]। ਸ਼ਿਵ ਕੀ ਦ੍ਰਿਸ਼ਟਿ ਬਚਾਵਨ ਠਾਨਹੁ' ॥ ੧੩ ॥ ਸੁਨੀ ਦਿਤੀ ਜਬ ਅਸ ਬਿਧਿ ਬਾਨੀ। ਮਨਸਿਜ ਬਾਨਨ[15]ਤੇ ਅਕੁਲਾਨੀ। ਬਾਰਬਧੂ[16] ਜਿਵ ਤਜਿ ਕਰਿ ਬ੍ਰੀੜਾ[17]। ਪਤਿ ਕੋ ਬਸਨ[18] ਗਹਸੋ ਹਿਤ ਕ੍ਰੀੜਾ ॥ ੧੪ ॥ ਕਹਸੋ 'ਨ ਰਹਸੋ ਜਾਤ ਮੁਝ ਪਾਹੀ। ਕਰੋ ਕੇਲ ਪਤਿ[19]!ਅਬ ਚਿਤ ਚਾਹੀ'। ਕੱਸ਼ਨਪ ਕਾਮਾਰਤ ਤਿਹਿ ਦੇਖੀ। ਗਮਨਸੋ ਜਹਾਂ ਇਕੰਤ ਬਿਸ਼ੇਖੀ ॥੧੫॥ ਤਹਾਂ ਜਾਇ ਦੀਨੋ ਰਤਿ ਦਾਨਾ। ਤਿਯ ਤਨ ਮਨਸਿਜ[20] ਤਾਪ ਮਿਟਾਨਾ। ਬਹੁਰ ਜਾਇ ਸੰਧਯਾ ਤਿਹ ਕੀਨੀ। ਤ੍ਰਿਪੁਟੀ[21] ਜਾਪ ਬਿਖੈ ਮਤਿ ਭੀਨੀ ॥੧੬॥ ਪੁਨ ਜੁ ਦਿਤੀ ਪਾਛੇ ਪਛੁਤਾਨੀ। ਲੱਜਾ ਯੁਤ ਦ੍ਰਿਗ ਤਰੁ ਸਕੁਚਾਨੀ[22]। ਕੱਸ਼ਨਪ ਕੇ ਸਮੀਪ ਚਲਿ ਆਈ। ਸ਼ਿਵ ਕੇ ਭੈ ਤੇ ਗਿਰਾ ਅਲਾਈ ॥੧੭ ॥ 'ਹੇ ਪਤਿ ! ਗਰਭ ਮੋਹਿ ਕੱਲਜਾਨਾ[23]। ਰਿਸ ਧਰਿ ਸ਼੍ਰੀ ਸ਼ਿਵ ਕਰੈ ਨ ਹਾਨਾ[24]। ਨਮੋ ਨਮੋ ਤਿਹ ਕੇ ਪਦ ਕੰਜਾ[25]। ਮਹਾਂਦੇਵ[26] ਸੋਵਤਿ ਸੁਰ ਪੁੰਜਾ ॥ ੧੮ ॥ ਮੋਹਿ ਅਵੱਗਜਾ ਛਿਮਾ ਕਰੀਜੈ। ਤਿਯ ਸੁਭਾਵ ਲਖਿ ਮਨ ਨ ਰਿਸੀਜੈ'। ਸੁਨਿ ਕੱਸ਼ਨਪ ਬੋਲਸੋ ਤਬ ਬਾਨੀ।'ਅਹੋ ਅਭੱਦ੍ਰੇ[27] ! ਨਾਰਿ ਅਜਾਨੀ[28] !॥ ੧੯॥

---

[1]ਸ਼ਿਵ। [2]ਪ੍ਰਾਣੀ ਆਦਿ ਦੀ ਦੇਖ ਭਾਲ ਲਈ। [3]ਚਾਂਦੀਵਤ। [4]ਸਵਾਹ। [5]ਸ਼ਰੀਰ ਤੇ ਮਲੀ ਹੋਈ ਹੈ। [6]ਅਗਨੀ। [7]ਸੂਰਜ। [8]ਚੰਦਰਮਾ। [9]ਨੇਤਰ। [10]ਘੱਟਦੀ ਹੈ। [11]ਤਿਉਹਾਰ ਦੇ ਦਿਨ। [12]ਮੰਦਾ ਪੁੱਤਰ। [13]ਜਨਮਦਾ ਹੈ। [14]ਦੋਸ਼ ਜਾਣੋ। [15]ਕਾਮ ਦੇ ਬਾਣਾ ਤੋਂ। [16]ਵੇਸ਼ਵਾ। [17]ਲੱਜਾ। [18]ਕਪੜਾ। [19]ਹੇ ਪਤੀ। [20]ਕਾਮਦੇਵ ਦਾ। [21]ਗਾਇਤ੍ਰੀ। [22]ਸ਼ਰਮ ਨਾਲ ਅੱਖਾਂ ਨੀਵੀਆਂ ਕਰਕੇ ਸ਼ਰਮਾਈ। [23]ਮੇਰਾ ਸੁਖਦਾਈ ਹੋਵੇ। [24]ਨਾਸ਼। [25]ਚਰਣਾਂ ਕਵਲਾਂ ਤੇ। [26]ਸ਼ਿਵਜੀ। [27]ਹੇ ਭੈੜੀ ਭੂੰਮਤ ! [28]ਅਵਾਣ।

ਦੈ ਸੁਤ ਜਨਮਹਿੰ ਅਧਮ ਕਠੋਰਾ। ਦੇਹਿੰ ਸਰਬ ਜਗ ਕੋ ਦੁਖ ਘੋਰਾ। ਕਸਮਲ[1]*ਕਰਹਿੰ ਅਨੇਕ ਪ੍ਰਕਾਰਾ। ਤਿਨ ਹਿਤ[2] ਧਰਹਿ ਬਿਸ਼ਨੁ ਅਵ-ਤਾਰਾ ॥ ੨੦ ॥ ਕਰਿ ਸੰਗ੍ਰਾਮ[3] ਹਨਹਿੰਗੋ ਤਿਨ ਕੋ ਸੰਧਨਾ[4] ਧਰਸੋ ਗਰਭ ਤੈਂ ਜਿਨ ਕੋ। ਤਵ ਸੁਤ ਕੋ ਸੁਤ[5] ਭਗਤ ਪ੍ਰਧਾਨਾ। ਹੋਵਹਿਗੋ ਸਮਦ੍ਰਿਸ਼ਟਿ ਸੁਜਾਨਾ ॥ ੨੧ ॥ ਕਰ ਕਸਮਲ[6] ਤੂੰ ਪੁਨ[7] ਪਛੁਤਾਨੀ[8]। ਇਸ ਸੁਕ੍ਰਿਤਿ ਤੇ ਹੈ ਸੁਖ ਖਾਨੀ[9]। ਹੈ ਹੈ ਸਰਬ ਭੂਤ[10] ਹਿਤਕਾਰੀ। ਦੁਖਿ ਲਖਿ [11] ਦੁਖੀ ਸੁਖੀ ਸੁਖ ਧਾਰੀ[12] ॥ ੨੨ ॥ ਸੁਨਿ ਕਰਿ ਦਿਤੀ ਰਿਦੇ ਹਰਖਾਨੀ। ਪ੍ਰਭੁ ਕਰ ਤੇ ਸੁਤ[13] ਕੀ ਮ੍ਰਿਤੁ ਜਾਨੀ। ਪੁਨ ਪੋਤ੍ਰਾ ਹੈ ਭਗਤ ਕ੍ਰਿਪਾਲਾ। ਦੈਵ ਸੰਪਦਾ ਗੁਣਨ ਬਿਸ਼ਾਲਾ ॥੨੩॥ ਧਾਰਤਿ ਭਈ ਗਰਭ ਕੋ ਤਬਹੀ। ਬੀਤ ਗਏ ਸਤ[14] ਸੰਮਤ ਜਬਹੀ। ਗਰਭ ਤੇਜ ਤਿਹ ਬਧਸੋ ਅਪਾਰੀ । ਲੋਕ ਪ੍ਰਲੋਕ ਪ੍ਰਭਾ[15] ਸਭਿ ਹਾਰੀ ॥੨੪॥ ਬਜਾਕੁਲ ਹੈ ਬਿਧਿ ਭਵਨ[16]ਸਿਧਾਰੇ[17]। ਕਰਿਕੈ ਬੰਦਨ ਬੈਨ ਉਚਾਰੇ।"ਹੇ ਲੋਕੇਸ਼! ਸਰਬ ਗਤਿ ਜਾਨੋ ।ਤੀਨ ਕਾਲ ਕੀ ਬਿਧਿ[18]ਪਹਿਚਾਨੋ॥ ੨੫॥ਕੱਸ਼ਯਪ ਤੇ ਦਿਤਿ[19] ਗਰਭ ਜੁ ਧਾਰਾ।ਤਿਹ ਕੋ ਹੋਯੋ ਤੇਜ ਅਪਾਰਾ । ਜਨਮੈ ਗੋ ਤਿਸ ਤੇ ਅਸ ਕਵਨੂੰ ? । ਜੋ ਦੁਖ ਦੇਤਿ ਅਬਹਿ ਸਭਿ[20] ਭਵਨੂੰ[21]॥੨੬॥ ਸੁਨਿ ਕਰਿ ਉਚਰੇ ਬੈਨ ਬਿਧਾਤਾ। 'ਸਨ-ਕਾਦਿਕ ਜੋ ਹੈਂ ਮਮ ਤਾਤਾ[22]। ਗਏ ਬਿਕੁੰਠ ਬਿਸ਼ਨੁ ਕੇ ਧਾਮਾ। ਰਚਨਾਂ ਬਨੀ ਜਹਾਂ ਅਭਿਰਾਮਾ[23] ॥ ੨੭॥ ਪਰਫੁੱਲਿਤ ਤਹਿੰ ਸਦਾ ਬਸੰਤਾ।ਸੁੰਦਰ ਖਗ[24] ਮਿਲ ਕੂਜ ਕਰੰਤਾ[25]। ਕੁਸਮ[26] ਬਾਟਿਕਾ[27], ਰਾਜਤਿ ਰੂਰੀ । ਮਧੁਪ[28] ਗੁੰਜਾਰਹਿੰ ਰੀਧਤਿ[29] ਭੂਰੀ ॥ ੨੮ ॥ ਚਾਂਮੀਕਰ[30] ਕੇ ਸੁਭਗ ਬਿਮਾਨਾ[31]। ਖਚੇ[32] ਮਣਿਨ[33] ਜਾ ਮਹਿੰ ਰੰਗ ਨਾਨਾ । ਫਿਰਹਿੰ ਤਹਾਂ ਬਹੁ ਭਗਤ ਸੁਹਾਏ[34]। ਜਿਨ ਸੇਵਾ ਕਰ ਬਿਸ਼ਨੁ ਰਿਝਾਏ ॥ ੨੯ ॥ ਹਾਟਕ[35]

---

[1]ਪਾਪ। [2](ਨਾਸ਼ ਕਰਨ) ਵਾਸਤੇ। [3]ਜੰਗ। [4]ਸਿੱਖਾਂ ਵੇਲੇ। [5]ਤੇਰਾ ਪੋਤਰਾ। [6]ਪਾਪ ਕਰਕੇ। [7]ਫਿਰ। [8]ਪਛੁਤਾਣੀ ਹੈਂ। [9]ਪਸ਼ਚਾਤਾਪ ਰੂਪੀ ਚੰਗੇ ਕੰਮ ਕਰਨ ਕਰਕੇ (ਤੇਰਾ ਪੋਤਰਾ) ਸੁਖਾਂ ਦੀ ਖਾਣ ਹੋਵੇਗਾ। [10]ਸਾਰੇ ਪ੍ਰਾਣੀਆਂ ਦਾ। [11]ਦੇਖਕੇ। [12]ਸੁਖੀ (ਨੂੰ ਵੇਖਕੇ) ਸੁਖੀ। [13]ਪੁਤ੍ਰ। [14]ਸੌ। [15]ਸੋਭਾ। [16]ਬ੍ਰਹਮਾ ਦੇ ਘਰ। [17](ਦੇਵਤੇ) ਗਏ। [18]ਹਾਲਤ। [19]ਦਿੱਤੀ ਨੇ। [20]ਸਾਰੇ। [21]ਲੋਕਾਂ ਨੂੰ। [22]ਪੁੱਤਰ। [23]ਸੁੰਦਰ। [24]ਪੰਛੀ। [25]ਚਹਿਚਹਾਂਦੇ ਹਨ। [26]ਫੁੱਲਾਂ ਦੇ। [27]ਬਗੀਚੇ। [28]ਭੌਰੇ। [29]ਖੁਸ਼ਬੋ ਉਤੇ। [30]ਸੋਨੇ। [31]ਬਿਬਾਣ। [32]ਜੜੇ ਹੋਏ। [33]ਮਣੀਆਂ। [34]ਸ਼ੋਭਨੀਕ। [35]ਸੋਨੇ ਦੇ ਤੇ। *ਪਾਃ—ਕਲਮਲ।

ਫਟਕ[1] ਭੀਤ[2] ਜਹਿੰ ਸੋਹਤਿ[3] ਤਨੇ ਵਿਤਾਨ[3] ਬਨੇ ਮਨ ਮੋਹਤਿ। ਮੁਕਤਾ[4] ਕੀ ਝਾਲਰ ਇਕਸਾਰੀ[5]। ਕਰ ਸਰੋਜ[6] ਤਹਿੰ ਰਮਾ ਬਿਹਾਰੀ[7] ॥ ੩੦ ॥ ਨੂਪਰਾਦਿ[8] ਹੈਂ ਭੂਖਨ ਜੋਈ। ਅੰਗ ਹਲੇ ਝਨਕਾਰਹਿੰ[9] ਤੋਈ। ਰੁਚਰਿ ਸਥਾਨ ਬਿਲੋਕਤਿ ਜਾਈ। ਸਨਕਾਦਿਕ ਜੇ ਚਾਰੋਂ ਭਾਈ ॥ ੩੧ ॥ ਚੌਕੀ ਖਸ਼ਟ ਉਲੰਘੇ ਜਬਹੀ। ਸਪਤਮ ਪੌਰ ਗਏ ਚਲਿ ਤਬਹੀ। ਤਹਿੰ ਜੁ ਹੁਤੇ ਠਾਂਢੇ[10] ਦਰਵਾਨਾ। ਬੈਤ[11] ਅਰਾਇ[12] ਤਿਨਹਿੰ ਅਟਕਾਨਾ[13] ॥ ੩੨ ॥ ਪੰਚ ਬਰਖ[14] ਜਿਨ ਬੈਸ[15] ਸਦਾਈ।ਪਰਮਹੰਸ, ਦਿਸ਼ ਬਸਨ ਬਨਾਈ[16]। ਸਦਾ ਗਜਾਨ ਘਨ[17] ਜਾਵਤਿ ਰੋਕੇ[18]। ਦਰਵਾਨਨ ਦਿਸ਼[19] ਰਿਖਨਿ[20]। ਬਿਲੋਕੇ[21] ॥ ੩੩ ॥ ਕਹਿਨ ਲਗੇ–ਇਕ ਪ੍ਰਭੁ ਪੈ ਜਾਈ[22]। ਏਕਨ ਕੋ ਰੋਕਹੁ ਇਹ ਥਾਈਂ[23]।ਭੇਦ ਦ੍ਰਿਸ਼ਟਿ[24] ਜੋ ਕਰਨੈ ਹਾਰੇ।ਰਹਨਿ ਉਚਿਤ[25] ਨਹਿੰ ਪ੍ਰਭੁ ਦਰਬਾਰੇ ॥ ੩੪ ॥ ਅਸੁਰ[26] ਬੁੱਧਿ ਤੁਮ ਨੈ ਇਹ ਧਾਰੀ। ਜਾਇ ਧਰਹੁ ਤਨ ਧਰਨਿ[27] ਮਝਾਰੀ। ਸਮਦ੍ਰਿਸ਼ਟੀ ਗੁਣ ਸਰਬ ਸਮੇਤਾ । ਐਸੇ ਚਹਿਯਤਿ ਪ੍ਰਭੁ ਨਿਕੇਤਾ–॥੩੫॥ਸੁਨਿ ਕਰਿ ਸ੍ਰਾਪ, ਭਏ ਭਯਮਾਨਾ। ਜੈ ਅਰ ਬਿਜੈ ਨਾਮ ਜਿਨ ਜਾਨਾ। ਬਿਨੈ ਕਰਨ ਲਾਗੇ ਕਰ ਜੋਰੀ। –ਦਯੋ ਸ੍ਰਾਪ ਤੁਮ ਨੈ ਦੁਖ ਘੋਰੀ[28]॥੩੬॥ ਧਾਰਿ ਅਨੁਗ੍ਰਹੁ ਅਸਬਰ ਦੀਜੈ। ਜਾਂ ਤੇ ਪ੍ਰਭੂ ਨ ਰਿਦੈ ਭੁਲੀਜੈ। ਸ੍ਰਾਪ ਅੰਤ ਪੁਨ ਦਿਹੋ ਬਤਾਈ। ਹਮ ਆਏ ਤੁਮ ਪਗ ਸ਼ਰਨਾਈ–॥੩੭॥ ਤਿਨ ਕੀ ਬਿਨੈ ਸ਼ੂਨ ਸੁਨਿ ਜਬਹੀ। ਬੋਲੇ ਪਰਮ ਰਿਖੀਸ਼੍ਵਰ ਤਬਹੀ।–ਸਹਿ ਕਰਿ ਸ੍ਰਾਪ ਦੈਤ ਤਨ ਪਾਵਹੁ। ਜਾਇ ਭੂਮ੍ ਤਲ ਰਾਜ ਕਮਾਵਹੁ ॥ ੩੮ ॥ ਸ਼੍ਰੀ ਪ੍ਰਭੁ ਬਿਸ਼ਨੁ ਧਰਹਿ ਅਵਤਾਰਾ। ਤਿਨ ਕੇ ਹਾਥ ਹੋਇ ਸੰਘਾਰਾ[29]। ਤੀਨ ਜਨਮ ਧਰਿ ਭੂਮ ਮਝਾਰੇ। ਪੁਨ ਆਵਹੁ ਸ਼੍ਰੀ ਪ੍ਰਭੁ ਦਰਬਾਰੇ–॥੩੯॥ ਬਾਤ ਲਖੀ[30] ਜਬ ਕਮਲਾਕੰਤ। ਦੌਰੇ,

---

[1]ਬਲੌਰ ਦੀਆਂ। [2]ਕੰਧਾਂ। [3]ਚੰਦੋਏ। [4]ਮੋਤੀਆਂ ਦੀ। [5]ਇਕੋ ਜਿਹੀ। [6]ਹੱਥ ਵਿੱਚ ਕਵਲ ਹੈ। [7]ਲਛਮੀ ਫਿਰ ਰਹੀ ਹੈ। [8]ਝਾਂਜਰਾਂ ਆਦਿ। [9]ਛਣਕਦੇ ਹਨ। [10]ਖੜੇ। [11]ਸੋਟੀ। [12]ਅੜਾ ਕੇ। [13]ਰੋਕਿਆ। [14]ਪੰਜ ਸਾਲ ਦੀ। [15]ਆਯੂ। [16]ਦਿਸ਼ਾ ਹੀ ਜਿਨ੍ਹਾਂ ਨੇ ਬਸਤਰ ਬਣਾਏ ਹੋਏ ਹਨ, ਭਾਵ ਨੰਗੇ ਹਨ। [17]ਨਿਰੰਤਰ ਗਜਾਨੀ ਹਨ।[18](ਉਹ) ਜਾਂਦੇ ਹੋਏ ਰੋਕੇ (ਗਏ ਜਦੋਂ)। [19]ਤਰਫ। [20]ਰਿਖੀਆਂ ਨੇ। [21]ਦੇਖਿਆ। [22]ਇਕ ਤਾਂ ਪ੍ਰਭੂ ਪਾਸ ਪੁੱਜ ਜਾਂਦੇ ਹਨ। [23]ਇਕਨਾਂ ਨੂੰ ਇਸ ਥਾਂ ਤੇ ਰੋਕ ਲੈਂਦੇ ਹੋ। [24]ਵਖੇਵੇਂ ਵਾਲੀ ਨਜ਼ਰ। [25]ਯੋਗ। [26]ਦੈਤਾਂ ਦੀ। [27]ਧਰਤੀ। [28]ਭਿਆਨਕ ਦੁਖਦਾਈ। [29]ਤੁਹਾਡੀ ਮੌਤ। [30]ਜਾਣੀ।

ਸਭਿ[1] ਤਹਿ ਤਜੇ ਤੁਰੰਤਾ। ਪਰਮਹੰਸ ਲੈਖਿ ਭਗਤ ਬਿਸਾਲਾ। ਕ੍ਰੋਧ ਛਿਮਾਪਨਿ[2] ਤਿਨਹਿ ਕ੍ਰਿਪਾਲਾ ॥ ੪੦ ॥ ਪਗ ਨੰਗੇ ਆਏ ਚਲਿ ਦ੍ਵਾਰਾ। ਕੇਵਲ ਜਿਨ ਕੋ ਪ੍ਰੇਮ ਪਿਆਰਾ। ਅਪਨੇ ਚਰਨ ਰਿਖਿਨਿ ਦਿਖਰਾਏ। ਰੋਸ[3] ਸਪੂਰਨ ਸ਼ਾਂਤਿ ਕਰਾਏ ॥ ੪੧ ॥ ਸ਼ਯਾਮ ਸਰੂਪ ਅਨੂਪਮ ਲੋਨਾ*। ਪ੍ਰਿਥਨਿਤੈਬ[4] ਜਿਨ ਕੀ ਛਬਿ ਕੋ ਨਾ[5]। ਛੁਦ੍ਰ ਘੰਟਕਾ[6] ਬਧੀ ਸੁਹਾਵਨ। ਗਰ ਮਹਿੰ ਬਨਮਾਲਾ ਮਨ ਭਾਵਨ ॥੪੨॥ ਚਾਰ ਭੁਜਾ ਮਹਿੰ ਭੂਖਨ ਚਾਰੂ[7]। ਕੰਕਨ[8] ਮੁਦ੍ਰਿਕ[9] ਅੰਗਦ[10] ਧਾਰੂ[11]। ਉਦਰ ਤ੍ਰਿਵਲੀ[12] ਸੰਜੁਤ[13]† ਰਾਜਤਿ। ਉੱਨਤ ਕੰਧ[14] ਬ੍ਰਿਖਭ ਸਮ ਛਾਜਤਿ[15] ॥੪੩॥ ਰੁਚਿਰ ਚਿਬਕ[16] ਮੁਸ਼ਕਯਾਨ[17] ਕਪੋਲੰ। ਜਿਨ ਪਰ ਸੋਹਤਿ ਕੁੰਡਲ[18] ਲੋਲੰ[19]। ਬਿੰਦ੍ਰਮ[20] ਅਧਰ[21] ਦਸਨ[22] ਜਨੁ ਹੀਰੰ[23]‡। ਭ੍ਰਿਕੁਟੀ[24] ਧਨੁਖ ਨਾਸਕਾ ਕੀਰੰ[25] ॥੪੪॥ ਕੁੰਤਲ[26] ਲਲਿਤ[27] ਅਲਿਕ[28] ਅਹਿ ਛੌਨੰ[29]। ਲੋਚਨ[30] ਉਤਪਲ ਦਲ[31] ਛਬਿ ਭੌਨੰ[32]। ਚਿਤਵਨ[33] ਚਾਰੁ ਮਹਾਂ ਸੁਖਕਾਰੀ। ਸਿਰ ਕਿਰੀਟ[34] ਜਿਹ ਉਪਮਾ ਭਾਰੀ ॥ ੪੫ ॥ ਲਏ ਛਤਰ ਆਏ ਭ੍ਰਿਤ ਪਾਛੇ। ਸ਼ਸ਼ਿ ਸਮ[35] ਮੁਕਤਾ ਝਾਲਰ[36] ਆਛੇ। ਚਮਰ[37] ਚਾਰੁ ਢੋਰਤਿ[38] ਚਹੁੰ ਓਰੇ। ਬਿਜਨ ਸੁਭਗ[39] ਆਨਨੋ ਤਿਹ ਦੋਰੇ[40]§ ॥੪੬॥ ਰਿਖੀਅਨ ਦੇਖਿ ਦਰਸ ਅਤਿ ਰੂਰਾ। ਕੋਟਿਕ ਚੰਦ ਨ[41] ਮੁਖ ਛਬਿ ਪੂਰਾ। ਅਨਿਕ ਭਾਂਤਿਕੀ ਉਸਤਤਿ ਕਰਿਕੈ। ਬੰਦਨ ਕੀਨਿ ਦੰਡਵਤ ਪਰਿਕੈ ॥ ੪੭ ॥ ਮਨ ਪਛੁਤਾਇ ਬੰਦਿ ਦੈ ਹਾਥਾ। ਕਹਿਨ ਲਗੇ—ਹੇ ਪ੍ਰਭੁ ਜਗਨਾਥਾ। ਬਿਨ ਅਪਰਾਧ ਸ੍ਰਾਪ ਹਮ

---

[1]ਸਾਰੇ, ਭਾਵ ਆਪਣੇ ਸਾਰੇ ਦਰਬਾਰੀ ਛਡਕੇ। [2]ਖਿਮਾ ਕਰਾਉਣ ਵਾਸਤੇ। [3]ਕ੍ਰੋਧ। [4]ਪਟ ਚੌੜੇ ਹਨ। [5]ਕੋਈ ਨਹੀਂ। [6]ਤੜਾਗੀ। [7]ਸੁੰਦਰ। [8]ਕੜੇ। [9]ਛੱਲੇ। [10]ਬੁਹੱਟੇ। [11]ਧਾਰਨ ਕੀਤੇ ਹੋਏ ਹਨ। [12]ਪੇਟ ਪਰ ਤਿੰਨ ਵਲ। [13]ਸਮੇਤ। [14]ਉਚੇ ਮੋਢੇ। [15]ਬੈਲਾਂ ਸਦਰਸ਼ ਫਬਦੇ ਹਨ। [16]ਸੁਹਣੀ ਠੋਡੀ। [17]ਹਸਦੀਆਂ ਹੋਈਆਂ। [18]ਵਾਲੇ। [19]ਚੰਚਲ। [20]ਗੁੱਲੀਆਂ ਵਤ। [21]ਬੁਲ੍ਹ। [22]ਦੰਦ। [23]ਹੀਰਿਆਂ ਵਰਗੇ। [24]ਭਰਵੱਟੇ। [25]ਤੋਤੇ ਵਰਗੀਆਂ। [26]ਕੇਸ। [27]ਸੁੰਦਰ। [28]ਜ਼ੁਲਫਾਂ। [29]ਸੱਪ ਦੇ ਬੱਚਿਆਂ ਵਰਗੀਆਂ। [30]ਨੇਤ੍ਰ। [31]ਕਵਲ ਦੇ ਪੱਤਿਆਂ ਵਾਂਙੂ। [32]ਸ਼ੋਭਾ ਦਾ ਘਰ। [33]ਨਜ਼ਰ। [34]ਮੁਕਟ ਸਿਰ ਤੇ। [35]ਚੰਦਰਮਾਂ ਵਤ (ਸਫੈਦ)। [36]ਮੋਤੀਆਂ ਦੀ ਝਾਲਰ। [37]ਚੌਰ। [38]ਝੁੱਲ ਰਹੇ ਹਨ। [39]ਸੁੰਦਰ ਮੱਖਾਂ। [40]ਤਿੱਬੇ ਦੇਖਕੇ ਲਿਆਂਦਾ। [41]ਕ੍ਰੋੜਾਂ ਚੰਦ ਨਹੀਂ ਕਰ ਸਕਦੇ।

*ਪਾ:—ਅਨੂਪ ਸਿ ਲੋਨਾ। †ਪਾ:—ਸੁੰਦਰ। ‡ਪਾ:—ਛਬਿ ਹੀਰੰ। ਛਬਿ ਛੀਰੰ। §ਪਾ:—ਬਿਜਨ ਰੁਚਿਰ ਆਨਨੋ ਤਿਹ ਠੋਰੇ।

ਦੀਨਾ। ਕਰਹੁ ਛਿਮਾਪਨ[1] ਆਪ ਪ੍ਰਬੀਨਾ--॥ ੪੯ ॥ ਸੁਨਿ ਕਰਿ ਬਿਨਤੁ ਸਕਲ ਗੁਨਖਾਨੀ। ਮੁਸਕਤਿ ਮਧੁਰ, ਕਹਿਤ ਸ੍ਰਿਦੁ ਬਾਨੀ ।--ਤੁਮਰੋ ਦੋਖ ਨ ਯਾਂਮੈ ਕੋਈ। ਯਹਿ ਸਭਿ ਸੰਮਤਿ ਮੋਰੋ[2] ਹੋਈ--॥੪੯॥ ਅਸ ਕਹਿ ਸੁੰਦਰ ਮੰਦਰ ਮਾਂਹੀ। ਲੇ ਬੈਸਾਰੇ ਪਿਖਿ ਸੁਖ ਪਾਹੀ[3]। ਯਹਿ ਪ੍ਰਸੰਗ ਸਭਿ ਅਮਰਨ ਸੰਗਾ[4]। ਬਿਧਿਹਿ ਸੁਨਾਯੋ ਸਹਿਤ ਉਮੰਗਾ ॥ ੫੦ ॥ 'ਦਿਤੀ ਗਰਭ ਮਹਿੰ ਲਖਿਯੋ ਸੋਊ। ਮੋ ਤੇ ਹੋਤਿ ਉਪਾਇ ਨ ਕੋਊ। ਤੁਮ ਨ ਡਰੋ ਸ਼੍ਰੀਪਤਿ ਭਗਵਾਨਾ।ਕਰਿ ਹੈ ਸਰਬ ਕੇਰ ਕੱਲਜਾਨਾ[5]' ॥੫੧॥ ਸੁਨਿ ਕਰਿ ਸ਼ੰਕ[6] ਤਜੀ ਸੁਰ ਸਭਿਹੀ। ਨਿਜ ਨਿਜ ਲੋਕ ਗਏ ਚਲਿ ਤਬਹੀ। ਦਿਤੀ ਬਰਖ ਸਤ ਗਰਭ* ਧਰਜੋ ਜਬ। ਜਨਮ ਕਾਲ ਉਤਪਾਤ[7] ਭਏ ਤਬ ॥੫੨॥ ਤੀਨ ਲੋਕ ਮਹਿੰ ਸ਼ਬਦ ਬਿਸਾਲਾ। ਅਤਿਸ਼ੈ[8] ਜਹਿੰ ਤਹਿੰ ਆਵ ਕੁਚਾਲਾ। ਦਿਸ਼ਾ[9] ਤਪਤ ਜਨੁ ਦਵ[10] ਵਡ ਲਾਗਾ। ਉਲਕਾਪਾਤ[11] ਅਗਨਿ ਜਿਮ ਜਾਗਾ ॥ ੫੩ ॥ ਉਦੈ ਕੇਤੁ[12] ਭਾ ਅਧਿਕ[13] ਅੰਧੇਰਾ। ਰਵਿ ਸ਼ਸ਼ਿ ਪਰ ਪਰਵੇਖ[14] ਘਨੇਰਾ। ਬਿਨ ਘਨ[15] ਗਰਜਤਿ ਹੈ ਵਡ ਜੋਰਾ। ਸਿਵਾ[16], ਸ੍ਵਾਨ[17], ਖਰ[18] ਬੋਲਤਿ ਘੋਰਾ ॥ ੫੪ ॥ ਬਹੀ[19] ਪ੍ਰਚੰਡ ਵਾਯੁ[20] ਦੁਖ ਕਾਰੀ। ਜੜ੍ਹ ਤੇ ਉਖਰ ਜਾਹਿੰ ਤਰੁ[21] ਭਾਰੀ। ਘੋਰ[22] ਸ਼ਬਦ[23] ਸੁਨਿ ਸਰਬ ਬਿਹੰਗਾ[24]। ਗਿਰਹਿੰ ਨਿਡਯ[25] ਤੇ† ਜਨੁ ਹੈ ਭੰਗਾ[26]

---

[1]ਮੁਆਫ। [2]ਮੇਰੇ ਅਨੁਸਾਰ,ਮੇਰੀ ਮਰਜ਼ੀ ਮੁਜਬ। [3]ਦੇਵਤਿਆਂ ਨਾਲ। [4]ਸੁੱਖ। [5]ਸੰਸਾ। ਡਰ। [6]ਉਪੱਦ੍ਰਵ। [7]ਬਹੁਤੇ। [8](ਸਾਰੀਆਂ) ਦਿਸ਼ਾ। [9]ਦਾਵਾ ਅਗਨੀ। [10]ਤਾਰੇ ਟੁੱਟਣੇ। [11]ਬੋਦੀ ਵਾਲਾ ਤਾਰਾ। [12]ਬੜਾ। [13]ਪਰਵਾਰ। [14]ਬਿਨਾ ਬੱਦਲਾਂ ਦੇ (ਆਕਾਸ਼)। [15]ਗਿੱਦੜ। [16]ਕੁੱਤੇ। [17]ਗਧੇ। [18]ਵਰਗੀ। [19]ਤੇਜ ਹਵਾ। [20]ਬ੍ਰਿੱਛ। [21]ਭਯਾਨਕ। [22]ਆਵਾਜ਼। [23]ਸਾਰੇ ਪੰਛੀ। [24]ਆਲ੍ਹਣੇ। [25]ਨਾਸ਼ ਹੋਏ, ਮਰੇ ਹੋਏ।

*ਇਹ ਬਾਤਾਂ ਸਭ ਪੌਰਾਣਕ ਕਥਾਵਾਂ ਹਨ,ਕਵਿ ਜੀ ਉਹਨਾਂ ਦੇ ਲਿਖੇ ਮੁਜਬ ਵਰਣਨ ਕਰੀ ਜਾਂਦੇ ਹਨ। ਅੱਖਰੀ ਅਰਥ ਲੈਣੇ ਭੁਲੇਖੇ ਵਿੱਚ ਪੈਣਾ ਹੈ, ਏਹ ਵਾਕਿਆਤ ਆਰਯ ਕੁਲ ਦੇ ਹਿੰਦ ਵਿੱਚ ਆਕੇ ਅਸਲੀ ਵਸਨੀਕਾਂ ਨਾਲ ਜੁੱਧ ਜੰਗ ਦੇ ਰਵਾਯਤੀ ਹਾਲਾਤ ਪੌਰਾਣਕਾਂ ਨੇ ਆਪਣੇ ਰੰਗ ਢੰਗ ਵਿੱਚ ਲਿਖੇ ਹਨ। ਅਸਲੀ ਵਸਨੀਕਾਂ ਨੂੰ ਓਹ ਦਸਯੂ, ਦੈਤ, ਰਾਕਸ਼ਸ ਆਦਿ ਪਦਾਂ ਨਾਲ਼ ਯਾਦ ਕਰਦੇ ਹੁੰਦੇ ਸਨ। ਅਤਯੋਕਤੀ ਨੂੰ ਓਹ ਕਵੀ ਇਕ ਭੂਸ਼ਨ (ਅਲੰਕਾਰ) ਸਮਝਿਆ ਕਰਦੇ ਸਨ, ਤੇ ਬੇਰੋਕ ਟੋਕ ਖੁੱਲ੍ਹਾ ਵਰਤਿਆ ਕਰਦੇ ਸਨ।

†ਪਾਃ--ਗਿਰਹਿੰ ਡਾਰ ਤੇ।

॥ ੫੫ ॥ ਕਾਨਨ ਕੇ ਪਸੁ ਭਏ ਦੁਖਾਰੇ। ਭੈ ਕਰਿ ਮੂਤ੍ਰ ਮਲਾਦਿਕ ਡਾਰੇ[1]। ਧਰ ਪਰ ਧਾਰਾਧਰ ਪੁੰਧਾਰੀ[2]*। ਸ਼ੁਵਹਿੰ ਸਥਨ[3] ਗੌ[4] ਸ਼ੋਣਿਤ ਸਾਰੀ† ॥ ੫੬ ॥ ਸਰਬ ਅਮੰਗਲ[5] ਪਿਖਿ ਭੈਕਾਰੇ। ਪ੍ਰਲੈ ਕਾਲ ਮਨ ਮਨੁਜ ਬਿਚਾਰੇ। ਮਹਾਂ ਤ੍ਰਾਸ ਭਾ ਪ੍ਰਜਾ ਮਝਾਰੀ। ਜਨਮੇ ਦੈਂਤ ਦੇਹਿ ਜਿਨ ਭਾਰੀ ॥੫੭॥ ਥੋਰਨ ਦਿਨ ਮਹਿੰ ਬਧਨੋ ਸਰੀਰਾ। ਨਭ ਲੌ[6] ਮੁਕਟ[7] ਭਏ ਵਡ ਬੀਰਾ। ਹਿਰੈਨਾਛ ਧਰਿ ਗਦਾ[8] ਸਕੰਧ[9] ॥ ਕੀਨ ਦਿਗਬਿਜੈ[10] ਭਾ ਮਤਿ ਅੰਧੁ[11] ॥੫੮॥ ਜਿਉਂ ਖਰੋਸ਼[12] ਤੇ ਅਹਿ[13] ਭੈ ਮਾਨੇ। ਤਨੋਂ ਰਣ ਤਜਿ ਸੁਰ[14] ਸਰਬ ਪਲਾਨੇ। ਜਬਹਿ ਨਿਪੁੰਸਕ[15] ਅਮਰ ਨਿਹਾਰੇ[16]। ਗਰਜ੍ਯੋ ਘੋਰ[17] ਗਰਬ[18] ਉਰਧਾਰੇ ॥੫੯॥ ਕਰ[19] ਧਰਿ ਗਦਾ ਉਦਧਿ[20] ਮਹਿੰ ਗਵਨਾ[21]। ਗਯੋ ਬਰੁਣ ਕੋ[22] ਜਿਹਠਾਂ[23] ਭਵਨਾ[24]। ਕਹਿਨ ਲਗ੍ਯੋ 'ਤੁਮ ਸੂਰ ਕਹਾਵਹੁ। ਹਮ ਸੋਂ ਉਠਿ ਕਰਿ ਜੁੱਧ ਮਚਾਵਹੁ ॥੬੦॥ ਸੁਨਯੋ ਕਾਨ ਮੈਂ, ਹੌ ਬਲਭਾਰੀ। ਪੂਰਬ ਜੀਤੇ ਤੋਹਿ[25] ਸੁਰਾਰੀ[26]। ਸੁਨਿ ਕਰਿ ਬਰੁਣ ਕਹੀ ਅਸਥਾਨੀ। 'ਮੈਂ ਨਹਿੰ ਤੇਰੇ ਜੋਰ ਸਮਾਨੀ[27] ॥੬੧॥ ਤੁਝਹਿ ਜੁੱਧ ਮਹਿੰ ਤੋਖਨਹਾਰੂ[28]। ਬਿਨ ਪਦਮਾਪਤਿ[29] ਕੋ ਨ ਨਿਹਾਰੂੰ। ਜਾਹੁ ਰਸਾਤਲ[30] ਮਿਲ ਤੁਝ ਭਾਈ। ਹਨਿਹੈ ਠਾਨਿ[31] ਬਿਸਾਲ[32] ਲਰਾਈ[33] ॥੬੨॥

ਇਤੀ[34] ਕਥਾ ਇਹ ਲਖਿ ਮਰਦਾਨੇ[35]!। ਅਬ ਸੁਨਿ ਜਨੋਂ ਬਰਾਹ ਪ੍ਰਗਟਾਨੇ। ਪੂਰਬ[36] ਬਿਧਿ ਤੇ[37] ਮਨ[38] ਸਤਰੂਪਾ[39]। ਨਰ ਤਿਯ[40] ਉਪਜੇ ਗੁਣਨ ਅਨੂਪਾ ॥ ੬੩ ॥ ਬਿਧਿ ਸੋਂ[41] ਕਹੈਂ 'ਬਿਨੈ ਸੁਨਿ ਲੀਜੈ।

---

[1]ਸੁੱਟਦੇ ਸਨ। [2]ਧਰਤੀ ਉਤੇ ਬੱਦਲ ਪੁੰ (ਪਾਕ) ਦੀ ਧਾਰ ਸਿੱਟਦੇ ਸੀ। [3]ਨਿਕਲਦਾ ਸੀ ਥਣਾਂ ਵਿਚੋਂ। [4]ਗਊਆਂ ਦੇ। [5]ਅਸ਼ੁਭ (ਲੱਛਣ)। [6]ਅਕਾਸ਼ ਤਕ। [7]ਸੀਸ। [8]ਗੁਰਜ। [9]ਮੋਢੇ (ਉਤੇ)। [10]ਚੁਫੇਰੇ ਫਤੇ। [11]ਅੰਧਾ। [12]ਗਰੂੜ। [13]ਸਰਪ। [14]ਦੇਵਤੇ। [15]ਖੁਸਰੇ। [16]ਦੇਖੇ। [17]ਭਯਾਨਕ। [18]ਹੰਕਾਰ। [19]ਹੱਥ ਵਿਚ। [20]ਸਮੁੰਦਰ। [21]ਵਿਚ ਗਿਆ। [22]ਗਿਆ ਵਰਣ ਦਾ। [23]ਜਿੱਥੇ। [24]ਘਰ ਸੀ। [25]ਤੂੰ ਨੇ। [26]ਦੇਵਤਿਆਂ ਦੇ ਵੈਰੀ ਭਾਵ ਦੈਂਤ। [27]ਬਰਾਬਰ। [28]ਪ੍ਰਸੰਨ ਕਰਨ ਵਾਲਾ। [29]ਵਿਸ਼ਨੂੰ। [30]ਪਾਤਾਲ। [31]ਕਰਕੇ। [32]ਬੜੀ। [33]ਇਤਨੀ। [34]ਹੇ ਮਰਦਾਨੇ! [35]ਪਹਿਲੇ। [36]ਬ੍ਰਹਮਾਂ ਤੋਂ। [37]ਨਾਮ ਪੁੱਤ੍ਰ ਦਾ। [38]ਨਾਮ ਪੁੱਤਰੀ ਦਾ। [39]ਪੁਰਸ਼ ਇਸਤ੍ਰੀ। [40]ਬ੍ਰਹਮਾਂ ਨੂੰ।

*ਪਾ:—ਧਰ ਪਰ ਧਾਰ ਰੁਧਿਰ ਪੁੰ ਧਾਰੀ=ਧਰਤੀ ਪਰ ਲਹੂ ਪਾਕ ਦੀ ਧਾਰ ਵਗਦੀ ਸੀ।

†ਕਵਿ ਜੀ ਨੇ ਸਾਰੇ ਖੋਟੇ ਲੱਛਣ ਏਥੇ ਗਿਣ ਦਿਖਾਏ ਹਨ।

ਅਪਨੀ ਸੇਵ ਹਮਹਿੰ ਕੁਛ ਦੀਜੈ। ਪੁੱਤ੍ਰ ਸਿੱਖ ਕੀ ਇਹ ਸ਼ੁਭ ਰੀਤੀ[1]। ਗੁਰ ਪਿਤ ਆਇਸ[2] ਕਰਹਿ ਸਪ੍ਰੀਤੀ ॥ ੬੪ ॥ ਤਾਂਤੇ ਹਮ ਕੋ ਉਚਿਤ ਗੁਸਾਈਂ !। ਦਯਾ ਧਾਰਿ ਨਿਜ ਦੇਹੁ ਬਤਾਈ[3]। ਸੁਨਿ ਮਨ ਕੇ ਅਸ ਬੈਨ ਬਿਧਾਤਾ[4]।ਬੋਲਤਿ ਭਯੋ 'ਸੁਨਹੁ ਹੇ ਤਾਤਾ[5] !॥੬੫॥ਤੁਮ ਪਰ ਮੈਂ ਸੁ ਪ੍ਰਸੰਨ ਮਹਾਨਾ। ਦੰਪਤਿ*[6] ਰਹਹੁ ਸਹਿਤ ਕੱਲਜਾਨਾ। ਜੋ ਕਰਿ ਮਮ ਸੇਵਾ ਤੁਮ ਮਾਂਗੀ। ਅਸ ਪ੍ਰਕਾਰ ਕੀਜੈ ਅਨੁਰਾਗੀ ॥ ੬੬ ॥ ਨਿਜ ਸਰੀਰ ਤੇ ਸੁਤ ਉਪਜਾਵਹੁ। ਧਰਮ ਸਹਿਤ ਛਿਤ[7] ਰਾਜ ਕਮਾਵਹੁ। ਮਖ[8] ਕਰਿ ਜਜਹੁ[9] ਬਿਸ਼ਨੁ ਗੁਨ ਖਾਨੀ। ਪ੍ਰਜਾਰੱਖਜ[10] ਅਬ ਕਰਹੁ ਮਹਾਨੀ ॥ ੬੭ ॥ ਜਿਨ ਸ਼੍ਰੀ ਪ੍ਰਭੁ ਨਹਿੰ ਤੋਖਨ[11] ਕੀਨੋ। ਮੰਦਭਾਗ ਜਗ ਅਪਜਸ[12] ਲੀਨੋ। ਹਰਿ ਕੌ ਜਜਨ[13]† ਪ੍ਰਜਾ ਰਖਵਾਰੀ। ਇਹ ਸੇਵਾ ਵਡ ਜਾਨ ਹਮਾਰੀ[14] ॥੬੮॥ ਸੁਨਿ ਕਰਿ ਮਨੁ ਬੋਲਯੋ ਬਿਧਿ ਸਾਥੇ। ਰਾਵਰ ਕੀ ਆਇਸੁ ਮਮ ਮਾਥੇ। ਮੈਂ ਅਰ ਪਰਜਾ[15] ਸਰਬ[16] ਸਮੇਤਾ।ਜਲ ਮਹਿੰ ਧਰਾ[17]ਨ ਪਾਇ ਨਿਕੇਤਾ[18] ॥ ੬੯ ॥ ਕਿਹ ਸਥਾਨ ਰਹਿ ਰਾਜ ਕਮਾਵੋਂ ?। ਰੱਛ[19] ਪ੍ਰਜਾ ਕੋ ਕਹਾਂ[20] ਬਸਾਵੋਂ[21] ?। ਜੋ ਅਸ‡ ਬਿਧਿ ਕੀ ਚਾਹਿ ਤੁਮਾਰੀ। ਕਿਮੁ ਜਤਨ ਲਿਹੁ ਧਰਨਿ[22] ਉਧਾਰੀ[23] ॥੭੦॥ਸੁਨਿਕਰਿ ਯੋਂ,ਬਿਧਿਕਰਤਿ ਬਿਚਾਰਾ।–ਪਹਿਲੇ ਜਲ ਮੈਂ ਪਿਯੋ[24] ਅਪਾਰਾ[25]। ਹੋਈ ਹੁਤੀ[26] ਨਗਨ[27] ਜਬ ਅਵਨੀ[28]। ਰਚੀ ਪ੍ਰਜਾ ਤਬ ਬਹੁ ਬਿਧਿ ਰਵਨੀ[29] ॥ ੭੧ ॥ ਅੱਪ੍ਰਮਾਨ[30] ਜਲ ਬਧਯੋ ਬਹੋਰੀ। ਸਗਰੀ ਧਰਨਿ ਲੀਨਿ ਅਬ ਬੋਰੀ। ਕਿਸ ਪ੍ਰਕਾਰ ਇਸ ਵਹਿਰ ਟਿਕਾਊਂ। ਨਾਨਾ ਬਿਧਿ ਕੀ ਰਚਨ ਰਚਾਊਂ॥੭੨॥ਨਾਭਿ ਕਮਲ ਤੇ ਜਨਮ ਭਯੋ ਜਬ। ਜਗਤ ਰਚਨ ਪ੍ਰਭੁ ਆਇਸੁ ਦੀ ਤਬ। ਨਹਿੰ ਮੋਤੇ ਅਬ ਹੋਤਿ ਉਪਾਈ। ਕਰਹਿੰ ਆਪ ਜਗਦੀਸ਼[31] ਸਹਾਈ–॥੭੩॥ ਦੋਹਰਾ ॥ ਚਿੰਤਤਿ[32]

---

[1]ਪੁੱਤ੍ਰ ਤੇ ਸਿੱਖ ਲਈ ਇਹ ਰੀਤੀ ਸ਼ੁਭ ਹੈ। [2]ਗੁਰੂ ਤੇ ਪਿਤਾ ਦੀ ਆਗਜਾ। [3]ਬ੍ਰਹਮਾਂ। [4]ਹੇ ਪੁੱਤ੍ਰ !। [5]ਇਸਤ੍ਰੀ ਭਰਤਾ। [6]ਪ੍ਰਿਥਵੀ ਦਾ। [7]ਯੱਗ। [8]ਪੂਜੋ। [9]ਪ੍ਰਜਾ ਦੀ ਰੱਖਿਆ। [10]ਪ੍ਰਸੰਨ। [11]ਬਦਨਾਮੀ। [12]ਪੂਜਣਾ। [13]ਮੈਂ ਤੇ ਪਰਜਾ। [14]ਸਾਰਿਆਂ ਦੇ। [15]ਧਰਤੀ ਤਾਂ ਪਾਣੀ ਵਿਚ ਹੈ। [16]ਘਰ ਨਹੀਂ ਪੈ ਸਕਦਾ। [17]ਰਖਿਆ ਕਰਕੇ। [18]ਕਿੱਥੇ। [19]ਵਸਾਊਂਗਾ। [20]ਧਰਤੀ ਨੂੰ। [21]ਪੀਤਾ ਸੀ। [22]ਬਹੁਤ। [23]ਹੋਈ ਹੋਈ ਸੀ। [24]ਨੰਗੀ। [25]ਪ੍ਰਿਥਵੀ। [26]ਸੁੰਦਰ। [27]ਬੇਅੰਦਾਜ਼ਾ। [28]ਜਗਤ ਦੇ ਈਸ਼੍ਵਰ। [29]ਸੋਚਦਾ।

*ਪਾਃ–ਦਿਪਤ। †ਪਾਃ–ਭਜਨ। ‡ਪਾਃ–ਇਸ।

ਭਯੋ ਬਿਸਾਲ ਜਬ ਹੁਤੇ ਜੁ ਨਾਸਨ[1] ਛੇਕ[2]। ਤਿਨ ਤੇ ਪ੍ਰਗਟ ਬਰਾਹ[3] ਭੇ[4] ਜੇ ਜਗ ਧਰਨੀ ਟੇਕ[5] ॥ ੭੪ ॥ ਚੌਪਈ ॥ ਨਿਕਸੇ[6] ਪ੍ਰਿਥਮ[7] ਅੰਗੁਸ਼ਟ[8] ਸਮਾਨਾ[9]। ਚਢਿ ਅਕਾਸ਼ ਮਹਿੰ ਬਧੇ ਮਹਾਨਾ। ਅਚਰਜ ਭਏ ਦੇਖਿ ਸੁਰ[10] ਸਾਰੇ। ਲਖਿ[11] ਹਰਿ[12] ਜੈ ਜੈ ਸ਼ਬਦ ਉਚਾਰੇ ॥੭੫॥ ਘੁਰ ਘੁਰ ਮੁਖ ਤੇ ਕਰਿ ਤਿਹ ਕਾਲਾ। ਸੂੰਘਤਿ ਸ਼ੂਕਰ[13] ਸਰਸ[14] ਕ੍ਰਿਪਾਲਾ। ਉਜਲ ਰਦਨ[15] ਚੰਦ੍ਰਮਾ ਨਜਾਈਂ[16]। ਪੂਛ ਬਾਲ ਵਡ ਊਚ ਉਠਾਈ ॥ ੭੬ ॥ ਰੋਮ ਸਕੰਧ[17] ਕਠਨ[18] ਝਵਰਾਏ[19]। ਮੇਘ[20] ਖੁਰਨ ਸੋਂ[21] ਸਭਿ ਬਿਲਗਾਏ[22]। ਦੇਖਤਿ ਸਰਬ ਦੇਵਤਨ ਤਬ ਹੀ। ਸ਼੍ਰੀ ਬਰਾਹ ਪ੍ਰਵਿਸ਼ੇ[23] ਜਲ ਜਬ ਹੀ ॥ ੭੭ ॥ ਅਹਿਰਨ ਸਮ[24] ਜੇ ਅੰਗ ਕਠੋਰਾ[25]। ਮਨਹੁ ਜਲਧਿ[26] ਕੀ ਕੁੱਖਨ[27] ਫੋਰਾ[28]। ਸਰਬ[29] ਵਾਰ ਕੋ[30] ਦੀਨ ਬਿਦਾਰੀ[31]। ਗਏ ਰਸਾਤਲ[32] ਥਾਨ ਮਝਾਰੀ[33] ॥ ੭੮ ॥ ਪੂਰਬ ਜਹਿੰ ਸੋਵਨ ਕੀ ਥਾਈਂ। ਤਹਿੰ ਤੇ ਧਰਨੀ ਲੀਨਿ ਉਠਾਈ। ਗਵਨੇ ਤਬ ਦੰਤਨ ਪਰ[34] ਧਾਰੀ। ਸ਼੍ਰੀ ਬਲਵੰਤ ਲਸੇ ਛਬਿ ਭਾਰੀ॥੭੯॥ਤਹਿੰ ਹਿਰੰਨਾਛ ਬਰੁਨ[35] ਕੋ ਪੂਰਾ[36]। ਮਿਲਯੋ ਪੰਥ[37] ਮਹਿੰ ਗਰਬ ਘਨੇਰਾ। ਅੱਗੂ[38] ਦੰਤ[39] ਧਰਨੀ[40] ਧਰਿ ਆਵਤਿ। ਬਲੀ ਦੁਰਦ[41] ਜਿਉਂ ਸ਼ੋਭ ਬਢਾਵਤਿ[42] ॥੮੦॥ ਦੇਖਿ ਦੈਂਤ ਕਿਯ ਸ਼ੋਣਤ ਨੈਨਾ[43]। ਮੁਖ ਤੇ ਬਹੁ ਬੋਲਤਿ ਦੁਰਬੈਨਾ। 'ਹਮਹਿੰ ਰਸਾਤਲ[44] ਬਿਧਿ[45] ਦਿਯ ਸਾਰੇ। ਤਜਿ ਛਿਤਿ ਕੋ ਨਤੁ[46] ਅਬ ਤੁਝ ਮਾਰੋਂ' ॥ ੮੧ ॥ ਅਸ ਕਹਿ ਲੇ ਕਰਿ ਗਦਾ ਚਲਾਈ। ਹਨਿ ਕਰਿ* ਗਦਾ ਜੁ ਧਰਨ ਗਿਰਾਈ। ਨਭ ਮਹਿੰ ਠਾਢੇ[47] ਦੇਵ ਬਿਲੋਕਤਿ। ਹਾਹਾ ਕਾਰ ਕਰਤਿ ਮਤਿ ਸ਼ੋਕਤਿ[48]

---

[1]ਨਾਸ਼ਕਾ ਦੇ। [2]ਛੇਕ। [3]ਸੂਰ। [4]ਹੋਏ। [5]ਧਰਤੀ ਦਾ ਆਸਰਾ। [6]ਨਕਲੇ। [7]ਪਹਿਲੇ। [8]ਅੰਗੂਠੇ ਦੇ। [9]ਬਰਾਬਰ। [10]ਦੇਵਤੇ। [11]ਜਾਣਕੇ। [12]ਵਿਸ਼ਨੂੰ। [13]ਸੂਰ। [14]ਸਮਾਨ। [15]ਦੰਦ ਚਿੱਟੇ। [16]ਵਰਗੇ। [17]ਮੋਢੇ ਦੇ। [18]ਸਖਤ। [19]ਹਿਲਾਏ। [20]ਬੱਦਲ। [21]ਖੁਰਾਂ ਨਾਲ। [22]ਵਖੋ ਵਖ ਕੀਤੇ। [23]ਅੰਦਰ ਵੜੇ। [24]ਲੋਹੇ ਦੀ ਅਹਿਰਨ ਵਤ। [25]ਸਖਤ। [26]ਸਮੁੰਦਰ। [27]ਵੱਖੀਆਂ। [28]ਤੋੜੀਆਂ। [29]ਸਾਰੇ। [30]ਪਾਣੀ ਨੂੰ। [31]ਦੂਰ ਕੀਤਾ। [32]ਪਾਤਾਲ। [33]ਵਿਚ। [34]ਦੰਦਾਂ ਉਤੇ। [35]ਵਰੁਣ ਦਾ। [36]ਪੂਰਿਆ ਹੋਇਆ। [37]ਰਾਹ। [38]ਅੱਗੇ। [39]ਦੰਦਾਂ ਉਤੇ। [40]ਧਰਤੀ। [41]ਹਾਥੀ। [42]ਵਧਾਏ ਹੋਏ। [43]ਲਾਲ ਨੇਤ੍ਰ। [44]ਪਾਤਾਲ। [45]ਬ੍ਰਹਮਾ ਨੇ। [46]ਨਹੀਂ ਤਾਂ। [47]ਅਕਾਸ਼ ਵਿਚ ਖੜੇ। [48]ਸ਼ੋਕਵਾਨ ਬੁੱਧੀ।

*ਪਾ:—ਹਰਿਕਰ।

॥ ੯੨ ॥ ਤਿਹ ਛਿਨ ਦੇਖ ਨਿਰਾਯੁਧ[1] ਹਰਿ ਕੋ। ਕਰਜੋ ਨ ਦੈਤ ਵਾਰ ਨਿਜ ਕਰ ਕੋ। ਧਰਮ ਯੁੱਧ ਕੋ ਰਿਦੇ ਬਿਚਾਰੀ। ਰਹਜੋ ਠਾਂਢ ਤਿਹ ਥਾਨ ਅਗਾਰੀ ॥੯੩॥ ਸ਼੍ਰੀ ਬਰਾਹ ਤਬ ਚੱਕ੍ਰ[2] ਬੁਲਾਵਾ। ਕੋਟ ਸੂਰ ਸਮ ਤਤ-ਛਿਨ ਆਵਾ। ਅਸੁਰ ਬਲੀ ਦੇਖਜੋ ਜਿਹ ਕਾਲਾ। ਹ੍ਵੈ ਸਮੀਪ ਕਿਯੇ ਜੁੱਧ ਬਿਸਾਲਾ ॥ ੯੪ ॥ ਹਰਿ ਕੀ ਦਿਸ਼ ਪੁਨ ਗਦਾ ਚਲਾਈ। ਕਿਯੇ ਕ੍ਰੋਧ ਬਲ ਸਰਬ ਲਗਾਈ। ਆਵਤਿ ਗਹੀ ਤਬਹਿ ਜਗਤੇਸ਼ਾ। ਜਿਉਂ ਸਰਪਨਿ ਕੋ ਗਹਿਤਿ ਖਗੇਸ਼ਾ[3] ॥ ੯੫ ॥ ਨਿਫਲ ਘਾਤ ਲਖਿ ਦੈਤਨਰਾਯਾ। ਰਚੀ ਬਿਸਾਲ ਆਸੁਰੀ ਮਾਯਾ। ਪੌਨ ਪ੍ਰਚੰਡ[4] ਵਰਖ[5] ਰਜ[6] ਛਾਈ। ਸੰਘਨ[7] ਘਨ[8] ਤੜਿਤਾ[9] ਚਮਕਾਈ ॥ ੯੬ ॥ ਅਸਤ[10] ਰੁਧਿਰ[11] ਪੂੰ[12] ਕਚ[13] ਮਲ* ਮੂਤਾ। ਬਰਖਤਿ[14] ਪ੍ਰਗਟੇ ਦਾਨਵ[15] ਭੂਤਾ। ਧਰਿ ਧਰਿ ਮਾਰਹਿੰ ਮਾਰ ਪੁਕਾਰਹਿੰ। ਛਿੰਦ ਭਿੰਦ[16] ਬਹੁ ਘਾਤ[17] ਪ੍ਰਹਾਰਹਿੰ[18] ॥ ੯੭ ॥ ਅਸ ਪ੍ਰਕਾਰ ਕੀ ਪਿਖਿ ਕਰਿ ਮਾਯਾ। ਸ਼੍ਰੀ ਬਰਾਹ ਚੱਕਰ ਚਮਕਾਯਾ। ਕਰੀ ਦੂਰ ਤਤਛਿਨ ਮਹਿੰ ਸੋਊ। ਕਰਨ ਲਗੇ ਰਣ ਗਰਜਤਿ ਦੋਊ ॥ ੯੮ ॥ ਕਰਹਿੰ ਪ੍ਰਹਾਰ[19] ਗਦਾ ਸਰਬੰਗਾ[20]। ਅਰੁਣ[21] ਸਰੀਰ ਰੁਧਿਰ[22] ਕੇ ਸੰਗਾ। ਬਹੁਰ ਲਰਹਿੰ ਕਰਿ ਮੁਸ਼ਟਨ[23] ਮਾਰੀ। ਬੱਜ੍ਰ ਸਮਾਨ ਨਾਦ[24] ਹ੍ਵੈ ਭਾਰੀ ॥੯੯॥ ਅਧਿਕ ਕ੍ਰੋਧ ਕਰਿ ਸ਼੍ਰੀ ਭਗਵੰਤਾ। ਸਿਰ ਮਹਿੰ ਮੁਸ਼ਟਿਕ[25] ਹਨੀ ਤੁਰੰਤਾ। ਖਾਇ ਕੁਵਾਰਿ[26] ਗਿਰਜੋ ਤਬ ਐਸੇ। ਪੌਨ ਬੇਗ ਤੇ ਤਰੁ[27] ਧਰ ਜੈਸੇ ॥੧੦॥ ਜਜੋਂ ਬ੍ਰਿਤਿ ਕੋ[28] ਪੁਰਹੂਤ[29] ਗਿਰਾਵਾ। ਤਜੋਂ ਪਰਸਿਰ[30] ਕੇ ਕਚ ਬਿਥਰਾਵਾ[31]। ਸ਼੍ਰੀ ਪ੍ਰਭੁ ਕਰ ਤੇ ਮ੍ਰਿਤੁ[32] ਨਿਹਰਿਕੈ[33]। ਕਹਹਿੰ 'ਧੰਨ' ਸੁਰ ਬਚਨ ਉਚਰਿਕੈ ॥ ੧੦੧ ॥ 'ਜੈ ਜੈ ਜੈ' ਧੁਨਿ ਕਰਿ

---

[1]ਸ਼ਸਤ੍ਰਾਂ ਤੋਂ ਬਿਨਾਂ। [2]ਇਕ ਗੋਲ ਸ਼ਸਤ੍ਰ। [3]ਗਰੁੜ। [4]ਤੇਜ। [5]ਮੀਂਹ। [6]ਧੂੜੀ,ਅਨ੍ਹੇਰੀ। [7]ਘਨੇ। [8]ਬੱਦਲਾ ਵਿਚੋਂ। [9]ਬਿਜਲੀ। [10]ਹੱਡ। [11]ਲਹੂ। [12]ਪਾਕ। [13]ਵਾਲ। [14]ਵਰਖਾ ਹੋਈ। [15]ਦੈਂਤ। [16]ਛਲ ਵਲ (ਨਾਲ)। (ਅ) ਛੇਦਨ ਭੇਦਨ (ਵਾਸਤੇ)। [17]ਦਾਉ। [18]ਮਾਰਦੇ ਹਨ। [19]ਮਾਰਨਾ। [20]ਸਾਰੇ ਅੰਗਾਂ ਵਿਚ। [21]ਲਾਲ। [22]ਲਹੂ। [23]ਮੁੱਕਿਆਂ ਦੀ ਮਾਰ। [24]ਅਵਾਜ਼। [25]ਇਕ ਮੁੱਕਾ। [26]ਕੁਵਾਲੀ। [27]ਬ੍ਰਿੱਛ। [28]ਬ੍ਰਿਤਾਸੁਰ ਨਾਮੇ ਦੈਂਤ ਨੂੰ। [29]ਇੰਦਰ ਨੇ। [30]ਸਿਰ ਉਪਰਲੇ। [31]ਖਿਲਾਰੇ ਕੇਸ। [32]ਮੌਤ। [33]ਦੇਖਕੇ।

*ਪਾ:—ਕਸਮਲ।

ਚਹੁੰ ਘਾਈ। ਹਰਖ ਪੁਸ਼ਪ ਬਰਖਾ ਬਰਖਾਈ। ਤਿਹਕੇ ਮਾਰਿ ਧਰੀ ਪੁਨ ਧਰਨੀ। ਕਰਿ ਬੰਦਨ ਸੁਰ ਉਸਤਤਿ ਬਰਨੀ'॥੯੨॥ ਸ਼੍ਰੀ ਅੰਗਦ ਜੀ ਸੁਨਿ ਇਸ ਭਾਂਤੀ। ਕਹੀ ਕਥਾ ਸ਼੍ਰੀ ਗੁਰੂ ਸੁਹਾਤੀ। ਮਰਦਾਨਾ ਸੁਨਿ ਕਰਿ ਹਰਖਾਨਾ। ਪੁਨ ਆਗੇ ਕੋ ਕੀਨ ਪਯਾਨਾ ॥ ੯੩ ॥ ਇਤਿ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸ਼੍ਰੀ ਬੈਰਾਹ' ਪ੍ਰਸੰਗ ਬਰਨਨੰ ਨਾਮ ਸੱਤਰਮੋ ਅਧਜਾਯ ॥ ੭੦ ॥

੭੧. [ਅਕਾਲ ਪੁਰਖ ਮੰਗਲ। ਧ੍ਰੁਵ ਪ੍ਰਸੰਗ]

ਦੋਹਰਾ ॥ ਅਲਖ ਅਭੇਖ ਅਨੰਤ ਪ੍ਰਭੁ ਜਿੰਹ ਗਤਿ ਲਖੀ ਨ ਜਾਹਿ।
ਬੰਦਨ ਪਦ ਅਰਬਿੰਦ ਤਿਹ ਛਾਢਾ ਬੇ ਪਰਵਾਹਿ* ॥ ੧ ॥

ਅਲਖ=ਜੋ ਲਖਿਆ ਨ ਜਾਵੇ, ਜੋ ਨਜ਼ਰ ਨਾ ਆਵੇ, ਜੋ ਇੰਦ੍ਰਿਆਂ ਤੇ ਗਿਆਨ ਤੋਂ ਪਰੇ ਹੋਵੇ [ਸੰਸ:–ਅਲਕਸ਼]।
ਅਭੇਖ=ਜਿਸ ਦਾ ਭੇਖ ਨਾ ਹੋਵੇ। ਭੇਖ=[ਸੰਸ:, ਵੇਖ]=ਗਹਣਾ, ਲਿਬਾਸ, ਚਿੰਨ੍ਹ। ਮੁਰਾਦ ਹੈ ਰੂਪ, ਰੇਖ, ਰੰਗ। ਅਭੇਖ=ਜੋ ਰੂਪ ਰੇਖ ਰੰਗ ਤੋਂ ਨਿਆਰਾ ਹੋਵੇ।
ਅਨੰਤ=ਜਿਸ ਦਾ ਅੰਤ ਨਾ ਹੋਵੇ, ਜਿਸ ਦਾ ਅੰਤ ਨਾ ਹੋਵੇ ਉਸ ਦਾ ਆਦਿ ਭੀ ਨਹੀਂ ਹੁੰਦਾ। ਮੁਰਾਦ ਹੈ ਬੇਹਦ।
ਗਤਿ=ਹਾਲਤ, ਦਸ਼ਾ, ਚਾਲ, ਪ੍ਰਾਪਤੀ, ਪ੍ਰਾਪਤੀ ਦੀ ਚਾਲ, ਮੁਰਾਦ ਹੈ ਕਿ ਅਨੰਤ, ਅਰੂਪ, ਅਲਖ ਹੋਕੇ ਜਿਸ ਹਾਲ ਓਹ ਹੈ ਉਸ ਹਾਲ ਦਾ ਪਤਾ ਬੀ ਨਹੀਂ ਲਖਿਆ ਜਾ ਸਕਦਾ।

ਅਰਥ–(ਜੋ) ਵਾਹਿਗੁਰੂ ਅਲੱਖ ਅਭੇਖ ਤੇ ਅਨੰਤ ਹੈ (ਅਰ ਐਸਾ ਹੋਣ ਕਰਕੇ) ਜਿਸ ਦੀ ਗਤੀ ਲਖੀ ਨਹੀਂ ਜਾਂਦੀ, (ਤੇ ਜੋ) ਬੜਾ ਬੇ ਪਰਵਾਹ ਹੈ, ਤਿਸ ਦੇ ਚਰਨਾਂ ਕਮਲਾਂ ਪਰ ਨਮਸਕਾਰ ਹੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ †ਸ਼੍ਰੀ ਅੰਗਦ ਜੀ ! ਸੁਨਿ ਇਤਿਹਾਸੁ।

*'ਛਾਢਾ ਬੇ ਪਰਵਾਹ' ਪੰਜਾਬੀ ਮੁਹਾਵਰਾ ਹੈ। ਇਕ ਲਿਖਤੀ ਨੁਸਖੇ ਵਿਚ–ਭਾਰੀ ਬੇ ਪਰਵਾਹ–ਬੀ ਪਾਠ ਵੇਖਿਆ ਹੈ। ਇਕ ਲਿਖਤੀ ਤੇ ਛਾਪੇ ਵਿੱਚ–ਠਾਢਾ–ਪਾਠ ਡਿੱਠਾ ਹੈ, ਜੋ ਹਿੰਦੀ ਪਦ ਤਾਂ ਠੀਕ ਹੈ, ਪਰ ਹਿੰਦੀ ਮੁਹਾਵਰੇ ਵਿਚ ਪਾਠ ਠਾਢਾ ਠੀਕ ਨਹੀਂ। ਅਰਥ ਦੀ ਸਫਲਤਾ–ਛਾਢਾ ਬੇ ਪਰਵਾਹ–ਵਿੱਚ ਹੈ।

†ਇਸ ਅਧਜਾਯ ਵਿੱਚ ਧ੍ਰੁ ਦੀ ਕਥਾ ਹੈ, ਜਿਵੇਂ ਪੁਰਾਣਾਂ ਵਿੱਚ ਵਰਣਿਤ ਹੈ ਤਿਵੇਂ ਇਥੇ ਕਵੀ ਜੀ ਨੇ ਦਿੱਤੀ ਹੈ। ਜਿਸ ਜਨਮ ਸਾਖੀ ਤੋਂ ਆਪ ਨੇ ਕਥਾ ਲਈ ਹੈ ਉਸ ਵਿੱਚ ਗੁਰੂ ਜੀ ਦੀ ਧ੍ਰੁ ਨਾਲ ਭੇਟ ਹੈ, ਪਰ ਇਹ

[ਅਗਲੀ ਟੂਕ ਵੇਖੋ ਅਗਲੇ ਪੰਨੇ ਤੇ ਹੋਰ]

ਅੱਗ੍ਯ ਗਮਨੇ ਪੁਨ ਸੁਖ ਰਾਸ਼ਤਾਰੇ ਤਰੈ ਛੋਰਿ ਕਰਿ ਸੰਭਹੀ। ਉਰਧ[1] ਪਹੁੰਚੇ ਸ਼੍ਰੀ ਗੁਰ ਜਬਹੀ ॥ ੨ ॥ ਮਰਦਾਨੇ ਤਬ ਬੂਝਨ ਕੀਨੇ । 'ਮੁਝਹਿ ਬਤਾਵਹੁ ਪ੍ਰਭੂ ਪ੍ਰਬੀਨੇ। ਉਡਗਨ ਇਹਾਂ ਨ ਦੀਸਤਿ ਕੋਉ । ਹਮ ਕਿਹ ਦਿਸ਼ਿ ਤੇ ਆਏ ਸੋਉ? ॥੩॥ ਕਾਂਕੋ ਇਹਾਂ ਪ੍ਰਕਾਸ਼ ਪ੍ਰਕਾਸ਼ਾ ?। ਅਤਿ ਉੱਜਲ ਸੁੰਦਰ ਸੁਖਰਾਸਾ[2]। ਸੁਨਿ ਸ਼੍ਰੀ ਨਾਨਕ ਬਚਨ ਉਚਾਰੇ। 'ਹਮ ਤੇ ਤਰੇ ਰਹੇ ਅਬ ਤਾਰੇ ॥੪॥ ਨੀਚੇ ਕਰਿ ਮੁਖ ਲੋਹੁ ਨਿਹਾਰੀ। ਰਹੇ ਪ੍ਰਕਾਸ਼ ਥਾਨ ਨਿਚ[2]*ਝਾਰੀ[3]। ਹਮ ਤੇ ਉਰਧ ਏਕ ਲਖੀਜੈ। ਨਾਮ ਧ੍ਰੁਅ† ਜਿਹ ਪ੍ਰਗਟ ਭਨੀਜੈ ॥ ੫ ॥ ਤਾਂਕੋ ਇਹਾਂ ਪ੍ਰਕਾਸ਼ ਘਨੇਰੋ । ਲਘੁ ਬੋਧ[4] ਤਪ ਜਿਨ ਕੀਨ ਵਡੇਰੋ। ਸ਼ਕਤਿ ਤੈ ਉਚੋ ਅਬਚਲ ਰਾਜੂ। ਸੰਜੁਤ[5] ਸ਼ੋਭਾ ਰਹਜੋ ਬਿਰਾਜੂ' ॥ ੬ ॥ ਬੋਲਸੋ ਮਰਦਾਨਾ ਵਡਭਾਗੀ। ਕਥਾ ਸੁਨਨ ਕੋ ਜਿਹ ਰੁਚਿ ਜਾਗੀ‡।'ਸ਼੍ਰੀ ਗੁਰੂ ਜੀ! ਇਹ ਸਰਬ ਪ੍ਰਸੰਗਾ ਜਿਉਂ ਪਾਯੋ ਉਨ§ ਥਾਨ ਉਤੰਗਾ[6]॥੭॥ਬਧ ਲਘੁ ਤਪ ਕੀਨੋ ਕਿਹਕਾਰਨ? ਪ੍ਰਭੂ ਰਿਝਾਏ ਬਿਪਤਿ

---

[1]ਉੱਪਰ। [2]ਹੇਠਾਂ। [3]ਸਾਰੇ। [4]ਛੋਟੀ ਅਵਸਥਾ ਤੋਂ। [5]ਸਮੇਤ। [6]ਉੱਚਾ।

*ਪਾਃ—ਥਾਨ ਨਿਜ=ਅਪਣੇ ਟਿਕਾਣੇ। †ਪਾਃ—ਧ੍ਰੁਵ।

‡ਪਾਃ—ਲਾਗੀ। §ਪਾਃ—ਇਹ, ਇਸ।

[ਪਿਛਲੇ ਪੰਨੇ ਦੀ ਬਾਕੀ ਟੂਕ]

ਕਥਾ ਮਰਦਾਨੇ ਨੂੰ ਸੁਣਾਈ ਨਹੀਂ ਲਿਖੀ। ਪੁਰਾਤਣ ਜਨਮ ਸਾਖੀ ਵਿੱਚ ਭੀ ਨਹੀਂ ਹੈ, ਤੇ ਨਾ ਹੀ ਭਾਈ ਮਨੀ ਸਿੰਘ ਜੀ ਵਾਲੀ ਜਨਮ ਸਾਖੀ ਵਿੱਚ ਹੈ।

ਗੁਰਮਤ ਵਿਚ ਧ੍ਰੂ ਜੀ ਨੂੰ ਭਗਤ ਕਰਕੇ ਮੰਨਿਆਂ ਹੈ ਤੇ ਉਸ ਦੀ ਭਗਤੀ ਨਾਲ ਪਰਮ ਗਤੀ ਹੋਈ ਬੀ ਮੰਨੀ ਹੈ, ਤੇ ਭਗਤੀ ਦੇ ਦ੍ਰਿਸ਼ਟਾਂਤਾਂ ਵਿੱਚ ਇਸ ਦਾ ਬਹੁਤ ਵੇਰ ਜ਼ਿਕਰ ਆਯਾ ਹੈ ਤੇ ਭਾਈ ਗੁਰਦਾਸ ਜੀ ਨੇ ਸਾਖੀ ਬੀ ਇਤਨੀ ਕੁ ਲਿਖੀ ਹੈ:—

ਧ੍ਰੂ ਹਸਦਾ ਘਰਿ ਆਇਆ ਕਰਿ ਪਿਆਰ ਪਿਉ ਕੁੱਛੜ ਲੀਤਾ। ਬਾਹੁੰ ਪੋਕੜ ਉਠਾਲਿਆ ਮਨ ਵਿਚਿ ਰੋਸ ਮਤ੍ਰੇਈ ਕੀਤਾ। ਡਿਭੁਲਿੱਕਾ ਮਾਂ ਪੁਛੇ ਤੂੰ ਸਾਵਾਣੀ ਹੈਂ ਕਿ ਸਰੀਤਾ? ਸਾਵਾਣੀ ਹਾਂ ਜਨਮ ਦੀ ਨਾਮ ਨ ਭਗਤੀ ਕਰਮ ਵਿਰੀਤਾ। ਕਿਸ ਉਦਮ ਤੇ ਰਾਜ ਮਿਲੈ ਸ਼ਤ੍ਰੂ ਤੇ ਸਭ ਹੋਵਨ ਮੀਤਾ। ਪਰਮੇਸ਼ੁਰ ਆਰਾਧੀਐ ਜਿਵੂੰ ਹੋਈਐ ਪਤਿ ਪੁਨੀਤਾ। ਬਾਹਰ ਚਲਿਆ ਕਰਨ ਤਪ ਮਨ ਵੈਰਾਗੀ ਹੋਇ ਅਤੀਤਾ। ਨਾਰਦ ਮੁਨਿ ਉਪਦੇਸਿਆ ਨਾਮ ਨਿਧਾਨ ਅਮਿਓ ਰਸ ਪੀਤਾ। ਪਿਛਹੁੰ ਰਾਜੇ ਸਦਿਆ ਅਬਿਚਲ ਰਾਜ ਕਰਹੁ ਨਿਤ ਨੀਤਾ। ਹਾਰ ਚਲੇ ਗੁਰਮੁਖਿ ਜਗ ਜੀਤਾ ॥ ੧ ॥

ਬਿਦਾਰਨ[1]। ਸੋ ਸਭਿ ਮੁਝ ਕੋ ਦੇਹੁ ਸੁਨਾਈ। ਚਲਹੁ ਬਹੁਰਿ ਦੇਖਹਿੰ ਤਿਹ ਭਾਈਂ[2] ॥ ੮ ॥ ਅਸ ਪ੍ਰਕਾਰ ਕੇ ਸੁਨਿ ਕਰਿ ਬੈਨਾ। ਬੋਲੇ ਸ਼੍ਰੀ ਨਾਨਕ ਗੁਨ ਐਨਾ। 'ਸਕਲ ਧ੍ਰੂਵ ਕੋ ਸੁਨਹੁ ਪ੍ਰਸੰਗਾ। ਭੋ ਮਰਦਾਨੇ! ਸੰਗ ਉਮੰਗਾ ॥੬॥ ਪੁਰਬ ਭਯੋ ਏਕ ਭੂਪਾਲਾ–ਸ਼ੰਭੁਮੁਨਿ–ਜਿਹ ਨਾਮ ਬਿਸਾਲਾ। ਹੁਤੀ ਭਾਰਜਾ ਤਿਹ ਸਤਰੂਪਾ॥ਤਿਨ ਤੇ ਦ੍ਵੈਸੁਤ ਭਏ ਅਨੂਪਾ॥੧੦॥–ਪ੍ਰਿਯਬ੍ਰਤ[2]– ਏਕ ਬਿਦਤਿ ਜਗ ਮਾਂਹੀ। ਜਿਹ ਰਥ ਪਹੀਅਨ ਉਦਧਿ[3] ਖਟਾਈ[4]। ਦੁਤਿਯ–ਉਤਾਨਪਾਦ–ਨਿਰਪਾਲਾ। ਭੂ ਕੋ ਕਰਿਹੀ ਰਾਜ ਬਿਸਾਲ॥੧੧॥ ਤਿਹ ਕੈ ਸਦਨ ਹੁਤੀ ਯੁਗ ਨਾਰੀ। ਇਕ ਅਨੇਹ[5] ਇਕ ਪ੍ਰਾਨਨ ਪਯਾਰੀ। ਬਸੀ[6] ਸਰੁਚਿ ਕੇ ਅਸਬਿਧਿ ਸੋਊ। ਮਨਹੁ ਮੋਲ ਕੋ ਲੀਨੋ ਕੋਊ ॥ ੧੨ ॥ ਦੁਤੀ ਸੁਨੀਤਾ* ਸੌਂ ਨਹਿੰ ਨੇਹਾ। ਪੁਰਾ[7] ਧ੍ਰੂਵ ਪ੍ਰਗਟਯੋ ਜਿਸ ਗੇਹਾ। ਪੰਚ ਬਰਖ ਧ੍ਰੂਵ ਕੀ ਭੀ ਬੈਸਾ। ਇਕ ਦਿਨ[8] ਗਯੋ ਤਾਤ ਜਹਿੰ ਬੈਸਾ ॥ ੧੩ ॥ ਸਹਿਤ[9] ਦੁਲਾਰ[10] ਅੰਕ[11] ਕੇ ਮਾਂਹੀ। ਬੈਠਨੋ ਚਾਵ ਰਿਦੇ ਬਹੁ ਜਾਂਹੀ। ਤਬ ਤਿਹ ਕਾਲ ਬਿਮਾਤਾ[10] ਆਈ। ਦੇਖਿ ਸੌਤਸੁਤ[11] ਰਿਸ ਉਪਜਾਈ॥੧੪॥ ਕਰ ਗਹਿ ਬਲ ਸੋਂ ਦੀਨ ਉਠਾਈ। ਬਹੁ ਕਠੋਰ ਮੁਖ ਗਿਰਾ ਅਲਾਈ।–ਬੈਸਨ ਪਿਤ ਕੇ ਅੰਕ ਮਝਾਰਾ[12]। ਨਹਿੰ ਬਾਲਿਕ! ਤੇਰੋ ਅਧਿਕਾਰਾ ॥੧੫ ॥ ਜੋ ਇਹ ਪਦ ਲੇਵਨ ਇਛ ਤੇਰੇ। ਕਰਹੁ ਕਠਨ ਜਪ ਤਾਪ ਘਨੇਰੇ। ਬ੍ਰੱਤ ਸਾਧਿ ਪੁਨ ਨਿਜ ਤਨ ਤਯਾਗੀ। ਜਨਮ ਉਦਰ ਮਮ ਹੋ ਵਡਭਾਗੀ ॥੧੬॥ਤਬ ਤੁਹਿ ਉਚਿਤ ਰਾਜ ਕੋ ਲੇਨਾ–।ਅਸ ਕਹਿ ਝਿਰਕਯੋ ਰਿਸ ਭਰਿ ਨੈਨਾ। ਦੀਨ ਭਯੋ ਰੋਦਨ ਵਡ ਕੀਨਾ। ਤਿਯ ਬਸਿ† ਨ੍ਰਿਪ ਨਹਿੰ ਆਦਰ ਦੀਨਾ ॥੧੭॥ ਮੋਚਤਿ ਲੋਚਨ ਤੇ ਜਲ ਧਾਰਾ ਬਚਨ ਬਾਨ ਬਿਧ ਗਯੋ ਬਿਚਾਰਾ। ਜਾਗਯੋ ਹਿਰਦੇ ਕ੍ਰੋਧ ਘਨੇਰਾ। ਮਨਹੁ ਸਰਪ[13]ਕਿਨ[13] ਪਗ ਸੋਂ ਛੇਰਾ[14]॥੧੮॥ਫਰਕਤਿ ਅਧਰ,ਲੇਤਿ ਵਡ ਸ੍ਵਾਸਾ

---

[1]ਦੂਰ ਕਰਨ ਵਾਲੇ। [2]ਨਾਮ ਰਾਜੇ ਦਾ। [3]ਸਮੁੰਦਰ। [4]ਖੋਦਿਆ ਸੀ। [5]ਜਿਸ ਦੇ ਨਾਲ ਪਿਆਰ ਨਹੀਂ ਸੀ। [6]ਵੱਸ। [7]ਪਹਿਲੋਂ। [8]ਲਾਡ। [9]ਗੋਦੀ। [10]ਮਤਰੇਈ ਮਾਂ। [11]ਸੌਂਕਣ ਦਾ ਪੁੱਤ੍ਰ। [12]ਗੋਦੀ ਵਿੱਚ। [13]ਸੱਪ ਨੂੰ। [14]ਕਿਸੇ ਨੇ। [15]ਛੇੜਿਆ ਹੈ।

*ਏਥੇ ਅਕਸਰ ਪਾਠ ਬਿਨੀਤਾ ਹੈ, ਪਰ ਅੰਧਯਾਯ ੭੨ ਅੰਕ ੫ ਵਿੱਚ ਨਾਮ ਸੁਨੀਤਾ ਆਇਆ ਹੈ ਤੇ ਅਸਲੀ ਨਾਮ ਹੈਸੀ ਭੀ ਸੁਨੀਤਾ। †ਪਾ:–ਭਰ।

ਰੋਵਤਿ ਆਵਾ ਜਨਨਿ ਅਵਾਸਾ। ਬਦਨ ਮਲੀਨ ਹੇਰਿ ਸੁਤ ਕੇਰਾ। ਭਈ ਦੁਖੀ ਕਰਿ ਸ਼ੋਕ ਘਨੇਰਾ ॥ ੧੯ ॥ ਅਪਰ ਨਰਨ ਤੇ ਸੁਨਿ ਸੁਧਿ ਸਾਰੀ। ਰੁਦਿਤ ਦ੍ਰਿਗਨ ਤੇ ਅੰਸੁਨ ਡਾਰੀ। ਸਵਤਗਿਰਾ[1] ਤੇ ਮਨ ਬਿਕੁਲਾਨੀ। ਲਤਾ[2] ਖੇਦ ਕਰਿ ਜਨੁ ਕੁਮਲਾਨੀ[3] ॥ ੨੦ ॥ ਬਦਨਾਂਬੁਜ[4] ਬਹੁ ਕੀਨ ਮਲੀਨਾ।ਨਿਜ ਸੁਤ ਅੰਕ ਬਿਖੈ ਤਬ ਲੀਨਾ।ਊਭ ਸ੍ਵਾਸ ਲੈ ਬਚਨ ਬਖਾਨੇ। –ਸੁਨਹੁ ਪੁੱਤ੍ਰ! ਇਵ ਲੇਹੁ ਪਛਾਨੇ ॥ ੨੧ ॥ ਦੁਖ ਸੁਖ ਕੋ ਨ ਦੇਤਿ ਕਿਹ ਤਾਈਂ। ਕਰਮ ਕਰਹਿ ਜਸ ਤਸ ਫਲ ਪਾਈ। ਪ੍ਰਿਥਮ ਪੁੰਨ ਤੇ ਸੁਖ ਚਲਿ ਆਵੈ।ਕਰੇ ਪਾਪ ਤੇ ਦੁਖ ਫਲ ਪਾਵੈ॥੨੨॥ ਗਿਰਾ ਸਵਤ[5] ਨੈ ਸਾਚ ਉਚਾਰੀ। ਤੂੰ ਜਨਮਯੋ ਮਮ ਗਰਭ ਮਝਾਰੀ।ਮੰਦ ਭਾਗ ਮੋ ਕੋ ਲਖਿ ਲੀਜੈ। ਦਾਸੀ ਸਮ ਨਹਿੰ ਮੁਝੈ ਲਖੀਜੈ॥੨੩॥ਸਿੰਘਾਸਨ[6]ਕੀ ਜੇ ਅਭਿਲਾਖੇ। ਭਜਹੁ ਪ੍ਰਭੂ ਮਨ ਕੋ ਥਿਰ ਰਾਖੇ। ਜਾਸ ਚਰਨ ਕੀ ਸੇਵਨ ਕਰਿਕੈ। ਲਿਯੋ ਬ੍ਰਹਮਪਦ ਬਿਧਿ ਹਿਤ ਧਰਿ ਕੈ॥੨੪॥ ਤੋਰ ਪਿਤਾਮਾ ਭਾ ਮਨੁਰਾਜੂ।ਕੀਨ ਅਨਿਕ ਮਖ[7]ਭੂਰ ਸਮਾਜੂ। ਹਰਿ ਕੋ ਸਿਮਰਨ ਕਰਿ ਸੁਖ ਪਾਵਾ। ਪੁਨ ਪ੍ਰਭੂ ਪਦ ਮਹਿੰ ਅੰਤ ਸਮਾਵਾ॥੨੫॥ਤਾਂਤੇ ਹੇ ਸੁਤ! ਮਨ,ਕ੍ਰਮ,ਬਚਨਾ। ਜਾਹੁ ਸ਼ਰਨ ਜਾਂਕੀ ਸਭਿ ਰਚਨਾ। ਖੋਜਤਿ ਮੁਨਿ ਜਨ ਜੋਗੀ ਜਾਸੂ[8]। ਸਿਮਰਹੁ ਤਿਹ[9] ਪੈਹਹੁ[10] ਫਲ ਆਸੂ[11]–॥੨੬॥ ਸੁਨਯੋ ਮਾਤ ਉਪਦੇਸ਼ ਬਿਸਾਲਾ। ਹਿਰਦੈ ਧੀਰ ਧਰੀ ਤਿਹ ਕਾਲਾ। ਤੂਰਨ ਤ੍ਰਿਨ ਸਮ ਪੁਰਿ[12] ਕੋ ਤਜਾਗੀ। ਮਧੁ ਬਨ ਕੋ ਗਮਨਯੋ ਵਡ ਭਾਗੀ॥੨੭॥ ਨਾਰਦ ਸੁਨਿ ਕਰਿ ਸਭਿ ਬਿਰਤੰਤਾ। ਮਿਲਨੋ ਆਨਿ ਮਗ ਮਾਂਹਿ ਤੁਰੰਤਾ। ਧ੍ਰੁਵ ਮਨ ਕੀ ਲਖਿ ਕਰਿ ਰਿਖਿਰਾਈ। ਸਿਰ ਪਰ ਕਰ ਪਰਸਯੋ ਹਿਤ ਲੋਈ ॥੨੮॥–ਬਾਲ ਆਰਬਲ ਮ੍ਰਿਦੁਲ ਬਿਸ਼ਾਲਾ। ਸੁਨਿ ਬਿਮਾਤ[13] ਬਚ ਭਾ ਉਰ ਸਾਲਾ[14]–। ਬਿਗਸਤਿ[15] ਬਾਨੀ ਬਦਨ ਬਖਾਨੀ। –ਸਿਸ! ਤਵ ਬਧ ਨਹਿੰ ਮਾਨ ਅਮਾਨੀ[16] ॥੨੯॥ ਖਾਨ ਪਾਨ ਖੇਲਨ ਰਸ ਰੀਤਾ। ਇਨਹਿੰ ਚਾਹਿ ਤੂੰ ਕਿਉਂ ਵਿਪਰੀਤਾ। ਅਬੈ ਗਯਾਨ ਕੀ ਕੀਨਸ

---

[1]ਸੋਂਕਣ ਦੀ ਬੋਲੀ। [2]ਵੇਲ। [3]ਕੁਮਲਾ ਗਈ। [4]ਮੁਖ ਕਵਲ। [5]ਸੋਂਕਣ। [6]ਤਖਤ। [7]ਯੱਗਜ। [8]ਜਿਸ ਨੂੰ। [9]ਤਿਸਨੂੰ। [10]ਪਾਓਗੇ। [11]ਛੇਤੀ। [12]ਸ਼ਹਿਰ। [13]ਮਤਰੇਈ ਮਾਂ ਦੇ। [14]ਸੱਲ, ਪੀੜ। [15]ਖਿੜ ਕੇ। [16]ਹੇ ਬਾਲਕੇ ਤੇਰੀ ਉਮਰ ਆਦਰ ਅਨਾਦਰ ਦੀ (ਪਰਵਾਹ ਕਰਨ ਵਾਲੀ) ਨਹੀਂ, (ਬਚਪਨ ਵਿਚ ਆਦਰ ਅਨਾਦਰ ਦੀ ਪਰਵਾਹ ਨਹੀਂ ਹੁੰਦੀ)।

ਪ੍ਰੀਹਾ[1]। ਤਾਂ ਪਰ ਸੁਨਹੁ ਬਾਤ ਮਮ ਲੀਹਾ[2] ॥ ੩੦ ॥ ਜਬ ਪ੍ਰਾਨੀ ਕੌ ਉਪਜਹਿ ਗਯਾਨਾ। ਸ਼ੱਤ੍ਰੂ ਮਿੱਤ੍ਰ ਦੁਖ ਸੁਖ ਸਮਾਨਾ। ਤੌ ਤਪ ਕਰਨ ਬਾਦ ਹੈ ਤੇਰੋ। ਹਟਹੁ ਜਾਹੁ ਗ੍ਰਿਹ ਕਰੋ ਬਸੇਰੋ ॥ ੩੧ ॥ ਜੇਤੋ ਸੁਖ ਤੁਝ ਦੇਯ ਬਿਮਾਤਾ। ਤਿਤੋ ਜਾਇ ਭੋਗਹੁ ਹੇ ਤਾਤਾ[3]!। ਕਰਿ ਸੰਤੋਖ ਰਹਹੁ ਘਰ ਮਾਂਹੀ। ਅਹੋ ਵਤਸ[4], ਬਨ[5] ਕੁਛ ਸੁਖ ਨਾਂਹੀ ॥ ੩੨ ॥ ਜੋ ਤਵ ਜਨਨਿ ਕੀਨ ਉਪਦੇਸ਼ਾ। ਲੇਨ ਚਹਹੁ ਤਿਹ ਵਡੋ ਅੰਦੇਸ਼ਾ[6]। ਖੋਜਤਿ ਜਿਹ ਕੌ ਮੁਨੀ ਜੁਗੇਸ਼ੁਰ। ਦੁਰਾਰਾਧਯ[7] ਸੋ ਲਖਿ ਪਰਮੇਸ਼ੁਰ ॥੩੩॥ ਤਪ ਤਾਪਹਿੰਤੀਬਰ ਚਿਰਕਾਲਾ।ਕਰਿਹੈਂ ਜਤਨ ਅਨੇਕ ਬਿਸਾਲਾ। ਤਦਪਿ ਨ ਪਾਵਹਿੰ ਫਿਰਹਿੰ ਖੁਜੰਤੇ। ਚਰਨ ਕਵਲ ਪ੍ਰਭੁ ਸ਼੍ਰੀ ਭਗਵੰਤੇ ॥ ੩੪ ॥ ਅਬ ਬਧ ਲਘੁ ਚਲਿਯੇ ਗ੍ਰਿਹਮਾਂਹੀ। ਹੋਇ ਤਰੁਨ ਤਬ ਕਰਿ ਅਸਚਾਹੀ–। ਸੁਨਿ ਮੁਨਿਵਰ ਬਾਨੀ ਰਸਸਾਨੀ[8]। ਬੋਲਯੋ ਧ੍ਰੁਵ ਜੋਰਿ ਜੁਗ ਪਾਨੀ[9] ॥੩੫॥ –ਆਪਕਹਿਤਿ ਸਾਚੀ ਸਭਿ ਭਾਂਤੀ।ਤੌਦਪਿ ਨੈ ਮੋ ਮਨ ਬਿਖੈ ਗਡਾਤੀ[10]।ਮੈ ਕੁਪੁਰਖ[11] ਬਹੁਰੋ ਅਗਯਾਤੀ। ਬਚ ਬਿਮਾਤ ਤੇ[12] ਸੁਲਗਤਿ ਛਾਤੀ॥੩੬॥ ਦੁਖਤਿ ਰਿਦਾ ਸੁਨਿ ਗਿਰਾ ਕਠੋਰਾ। ਹਟਨੇ ਤ੍ਰਿਟ[13] ਨ ਕਰੇ ਮਨ ਮੋਰਾ*। ਤੁਮ ਪਰਹਿਤ ਕੇ ਹੇਤ ਸਦਾਈ। ਸਰਬ ਥਾਨ ਬਿਚਰਹੁ ਰਿਖਿ ਜਾਈ ॥ ੩੭ ॥ ਜਿਹ ਪਦ ਲੌ ਪਹੁੰਚਯੋ ਨ ਪਿਤਾਮਾ[14]। ਤਾਂ ਪਦ ਕੀ ਇੱਛਾ ਅਭਿਰਾਮਾ[15]। ਸੋ ਮਾਰਗ ਮੁਝ ਦੇਹੁ ਬਤਾਈ। ਰਾਵਰ ਕ੍ਰਿਪਾ-ਨਿਧਾਨ ਸਦਾਈ[16] ॥ ੩੮ ॥ ਤਰਨਿ ਤੇਜ ਸਮ[17] ਗਯਾਨ ਅਪਾਰਾ। ਬੀਨਾ[18] ਕਰ[19] ਧਾਰੇ ਸੁਖ ਭਾਰਾ–।ਸੁਨਿ ਬਚ ਲਖਿ ਸ਼ਰਧਾ ਜਿਹਗਾਢੀ[20]। ਮੁਨਿ ਪ੍ਰਸੰਨਤਾ ਅਧਿਕਹਿ ਬਾਢੀ[21]॥੩੯॥ ਕਹਿਨ ਲਗਯੋ–ਮੈਂ ਪਰਖਤਿ ਨੀਕੇ। ਅਹੋ ਬਾਲ ਤਵ ਸ਼ਰਧਾ ਹੀ ਕੇ[22]। ਹਿਤ ਕੱਲਯਾਨ ਪੰਥ ਲਖਿ ਸੋਊ। ਤਵ ਜਨਨੀ ਭਾਖਯੋ ਸ਼ੁਭ ਜੋਊ ॥੪੦॥ ਸ਼੍ਰੀ ਕਰਤਾਰ ਸਕਲ ਗੁਨ

---

[1]ਇੱਛਾ। [2]ਮਰਯਾਦਾ ਦੀ। [3]ਹੇ ਪੁੱਤ੍ਰ! [4]ਬਾਲਕ ਹੋ। [5]ਬਨ ਵਿੱਚ। [6]ਖਤਰਾ। [7]ਜਿਸ ਦੀ ਅਰਾਧਨਾ ਕਠਨ ਹੈ। [8]ਰਸ ਵਾਲੀ। [9]ਦੋਵੇਂ ਹਥ ਜੋੜ ਕੇ। [10]ਲਗਦੀ। [11]ਜੋ ਪੁਰਖ ਪਦ ਤੇ ਨਾ ਪੁੱਜਿਆ ਹੋਵੇ (ਅ) ਮਾੜਾ ਆਦਮੀ। [ਸੰਸ:, ਕੁ+ਪੁਰਖ]। [12]ਮੜ੍ਹੀ ਮਾਂ ਦੇ ਬਚਨਾਂ ਕਰਕੇ। [13]ਮੁੜਨ ਦੀ ਇੱਛਾ। [14]ਦਾਦਾ। [15]ਸੋਹਣੀ ਇੱਛਾ ਹੈ (ਮੈਨੂੰ)। [16]ਸਦਾ ਹੀ ਹੋ। [17]ਸੂਰਜ ਦੇ ਤੇਜ ਵਰਗਾ। [18]ਵੀਣਾ। [19]ਹਥ। [20]ਪੱਕੀ। [21]ਬਹੁਤ ਵਧੀ। [22]ਹਿਰਦੇ ਦੀ।

*ਪਾ:–ਹਟਨੇ ਪਰ ਨ ਕਰਤ ਮਨ ਮੋਰਾ।

ਖਾਨੀ। ਤਾਂਕੋ ਸੇਵਹੁ ਮਨ ਕ੍ਰਮ[1] ਬਾਨੀ। ਧਰਮ ਅਰਥ ਕਾਮੰ ਪੁਨ ਮੋਖਾ। ਪਾਯੋ ਚਹਿ ਜਿਹ ਨਰ ਬਿਨ ਦੋਖਾ॥੪੧॥ ਸੋ ਇਕ ਬਾਸਦੇਵ[2] ਕੀ ਸ਼ਰਨਾ। ਅਪਰ ਉਪਾਵ ਨ ਕੋਊ ਬਰਨਾ।ਅਬ ਮਧੁਬਨ[3] ਜਮਨਾ ਤਟ ਜਾਈ। ਜਥਾ ਜੋਗ ਆਸਨ ਕੋ ਲਾਈ॥ ੪੨ ॥ ਭਲਿ ਬਿਧਿ ਸਾਧਹੁ ਪ੍ਰਾਣਯਾਮਾ। ਹੋਵਹਿ ਰਿਦਾ ਬਿਮਲ ਅਭਿਰਾਮਾ। ਧਰਹੁ ਧਯਾਨ ਤਬ ਸ਼੍ਰੀ ਹਰਿ ਪੂਰੰ[4]। ਸ਼ਯਾਮ ਸਰੂਪ ਅਨੂਪਮ ਰੂਰੰ[5] ॥੪੩ ॥ ਸਮ ਮਯੰਕ[6] ਮੁਖ ਮੰਡਲ ਸੋਹਨ। ਚਾਰੁ ਚਖਨ[7] ਚਿਤਵਨ[8] ਮਨ ਮੋਹਨ। ਮੰਦ ਮੰਦ ਮੁਸ਼ਕਯਾਨ ਕਪੋਲਾ। ਅਧਰ ਅਰੁਨ ਛਬਿ ਬਨੀ ਅਮੋਲਾ॥੪੪॥ ਚਾਰ[9] ਭੁਜਾ[10] ਯੁਤ[11] ਭੂਖਨ[12] ਚਾਰੂ[13]। ਗਦਾ,ਚੱਕ੍ਰ, ਦਰ[14],ਅੰਬੁਜ[15] ਧਾਰੂ। ਸ਼ੂਤ[16] ਕੁੰਡਲ, ਤਨ ਪੀਤ ਦੁਕੂਲਾ[17]। ਕਟ ਤਟਿ[18] ਕਿੰਕਨਿ[19] ਸਭਿ[20] ਛਬਿ ਮੂਲਾ[21] ॥ ੪੫ ॥ ਪਗ ਮਹਿੰ ਨੂਪਰ[22] ਬਜਤਿ ਸੁਹਾਵਨ।ਕੰਠ ਬਿਖੈ ਮਨਿ[23] ਸੁਠ[24] ਮਨ ਭਾਵਨ[25]। ਕਰ ਬਹੁ ਜਤਨ ਧਰਹੁ ਅਸ ਧਯਾਨਾ*। ਮਨ ਕੋ ਰੋਕਹੁ ਹ੍ਵੈ ਸਵਧਾਨਾ ॥੪੬॥ ਗੋਪ ਮੰਤ੍ਰ ਤੁਝ ਦੇਉਂ ਬਤਾਈ। ਸਪਤ ਦਿਵਸ ਜੋ ਪਢੈ ਬਨਾਈ। ਸਭਿ ਖੇਚਰ[26] ਦਰਸੈਂ[27] ਤਤਕਾਲਾ। ਪਾਵਹਿੰ ਅਭਿਮਤ[28] ਸੁਖ ਚਿਸਾਲਾ ॥੪੭॥ ਓਨਮ ਵਾਸਦੇਵ* ਭਗਵਤ ਕੋ। ਜਪੈ ਕਰਣ[29] ਮਨ ਕੋ ਕਰਿ

[1]ਕਰਮ। [2]ਪਰਮੇਸ਼ੁਰ। [3]ਬ੍ਰਿਜ ਭੂਮੀ ਵਿਚ ਇਕ ਬਨ ਦਾ ਨਾਮ ਹੈ। [4]ਪੂਰੇ ਦਾ। [5]ਸੁੰਦਰ। [6]ਚੰਦਰਮਾਂ ਵਰਗਾ। [7]ਨੇਤ੍ਰ। [8]ਤੱਕਣੀ। [9]ਚਾਰ। [10]ਬਾਹਾਂ। [11]ਸਮੇਤ। [12]ਗਹਿਣੇ। [13]ਸੁੰਦਰ। [14]ਸੰਖ। [15]ਕਵਲ (ਪਦਮ)। [16]ਕੰਨਾਂ ਵਿਚ। [17]ਪੀਲਾ ਦੁਪੱਟਾ। [18]ਲੱਕ ਦੁਆਲੇ। [19]ਤੜਾਗੀ। [20]ਸਾਰੀ। [21]ਸੁੰਦਰਤਾ ਦਾ ਮੂਲ। [22]ਝਾਂਜਰ। [23]ਮਣੀ। [24]ਸੁੰਦਰ। [25]ਮਨ ਨੂੰ ਚੰਗੀ ਲੱਗਣ ਵਾਲੀ। [26]ਦੇਵਤੇ। [27]ਦੇਖੇਂਗਾ। [28]ਮਨ ਇੱਛਤ। [29]ਇੰਦ੍ਰੀਆਂ ਤੇ

*ਇਹ ਨਾਰਦ ਨੇ ਵਿਸ਼ਨੂੰ ਦਾ ਧਿਆਨ ਦੱਸਿਆ ਹੈ, ਤੇ 'ਓਂ ਵਾਸਦੇਵ' ਵਿਸ਼ਨੂੰ ਦਾ ਹੀ ਜਾਪ ਦੱਸਿਆ ਹੈ, ਇਹ ਉਪਦੇਸ਼ ਤੇ ਧਿਆਨ ਓਸ ਸਮੇਂ ਦਾ ਹੈ ਤੇ ਓਸ ਮਤ ਦਾ ਹੈ ਕਿ ਜਦੋਂ ਤੇ ਜਿਸ ਮਤ ਦੇ ਆਚਾਰਯ ਨਾਰਦ ਜੀ ਹੋਏ ਹਨ, ਗੁਰ ਸਿੱਖਾਂ ਲਈ 'ਵਾਹਿਗੁਰੂ' ਮੰਤਰ ਦਾ ਜਾਪ ਤੇ ਧਿਆਨ ਨਾਮ ਦਾ ਹੈ; ਸਤਿਗੁਰੂ ਜੀ ਦਾ, ਗੁਰਮੁਖ ਦਾ ਬੀ ਵਿਹਤ [illegible], ਪਰ ਮਾਰਗ ਸਿੱਖੀ ਦਾ 'ਲਿਵ' ਹੈ ਜਿਸ ਵਿਚ ਸੋਧ ਨਿਰਗੁਣ ਦੀ ਹੁੰਦੀ ਹੈ। ਸਰਗੁਣ ਧਯਾਨ ਦੀ ਲੋੜ ਨਹੀਂ। ਨਾਮ ਆਪਣੇ ਆਪ ਵਿਚ ਤਵੱਜੋ ਨੂੰ ਇਕ ਪਾਸੇ ਰੱਖਣ ਵਾਲਾ ਹੈ। ਯਥਾ ਗੁਰ ਵਾਕ:-

ਗੁਰ ਕੀ ਮੂਰਤਿ ਮਨਿ ਮਹਿ ਧਿਆਨੁ ॥ [ਗੌਂਡ ਮਃ ੪
ਅਕਾਲ ਮੂਰਤਿ ਹੈ ਸਾਧ ਸੰਤਨ ਕੀ ਠਾਹਰ ਨੀਕੀ ਧਿਆਨ ਕਉ ॥ [ਸੋਃ ਮਃ ੫
ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨਿ ॥ [ਵਾਰ ਕਾਨੜਾ

[ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਹੇਠ]

ਥਿਤ ਕੋ[1]। ਪੂਜਾ ਕਰਹਿ ਸਰਬ ਪਰਕਾਰੀ। ਚੰਦਨ ਪੁਸ਼ਪਾਦਿਕ ਹਿਤ-ਧਾਰੀ-॥ ੪੯ ॥ ਸਭਿ ਬਿਧਿ ਸੁਨੀ ਧ੍ਰੁਵ ਨਿਜ ਸ਼ੈਨਾ[2]। ਪੁਨ[3]* ਪਦ[4] ਬੀਦਿ[5] ਕਿਯੋ ਬਨ ਗੌਨਾ[6]। ਪਹੁੰਚਜੋ ਮਧੁ ਬਨ ਤਪਹਿ ਅਰੰਭਾ। ਜਹਿ ਰਵਿ ਤਨਿਯਾ[7] ਪਾਵਨ ਅੰਭਾ[8] ॥ ੪੯ ॥ ਚਲਿ ਨਾਰਦ ਨ੍ਰਿਪ ਕੇ ਢਿਗ ਆਵਾ। ਸੁਤ ਬਿਯੋਗ ਜਿਹ ਮੁਖ ਮੁਰਝਾਵਾ। ਪਿਖਿ ਰਿਖਿ ਕੋ ਨ੍ਰਿਪ[9] ਆਦਰ ਦੀਨਾ। ਪੂਜ ਪਾਇ[10] ਪਰ ਪਰਣਮ[11] ਕੀਨਾ† ॥ ੫੦ ॥ ਬੋਲਜੋ ਨਾਰਦ ਮੁਨੀ ਪ੍ਰਬੀਨਾ।-ਹੇ ਭੂਪਤ! ਤਵ ਬਦਨ ਮਲੀਨਾ। ਧਰਮ ਅਰਥ ਕੋ ਬਿਗਰਜੋ ਆਜੂ-? ਸੁਨਿਯੋ ਬਚਨ ਭਨੇ ਨਰਰਾਜੂ ॥੫੧ ॥-ਹੇ ਮੁਨਿ! ਮੈਂ ਕਾਮੀ ਮਤਿ ਹੀਨਾ। ਲੰਪਟ ਸਦਾ ਰਹੋਂ ਤਿਯ ਦੀਨਾ। ਬਾਲਕ ਪੰਚ ਬਰਖ ਕੋ ਜੋਊ। ਬਿਨ ਅਪਰਾਧ ਤਜਜੋ ਮੈਂ ਸੋਊ ॥ ੫੨ ॥ ਅਬ ਉਠਿ ਗਯੋ ਕਰਨ ਤਪ ਬਨ ਮੈਂ। ਛੁਧਾ ਹੋਇ ਸ਼੍ਰਮ ਸੀਤ ਉਸ਼ਨ ਮੈਂ। ਸੋ ਕਿਮ ਸਹਹਿ ਜਿ ਸੰਕਟ ਭਾਰੀ। ਖਾਇ ਜਾਇ ਕੋ ਬਿਨ ਰਖਵਾਰੀ[12]-॥ ੫੩ ॥ ਕਰੁਨਾ ਬੈਨ ਸੁਨੇ ਮੁਨਿਰਾਈ। ਹੇਤ ਪ੍ਰਬੋਧਨ ਗਿਰਾ ਅਲਾਈ।-ਸੁਤ ਕੋ ਹੇਤ ਨ ਸੋਚ ਰਜਾਨਾ!। ਈਸ਼ੁਰ ਬਸਹਿ ਸਰਬ ਇਸਥਾਨਾ ॥੫੪॥ ਬਨ ਮੈਂ ਸ਼ਿਸ਼ ਕਰਿ ਹੈ ਤਪ ਭਾਰੀ। ਲੋਕਪਾਲ ਤੇ ਉਚ[13] ਅਧਿਕਾਰੀ। ਥੋਰਨ ਦਿਵਸ ਆਇ ਤਵ ਪਾਸਾ। ਜਗ ਮੈਂ ਕਰਿਹੈ ਸੁਜਸ ਪ੍ਰਕਾਸ਼ਾ-॥ ੫੫ ॥ ਅਸ ਪ੍ਰਕਾਰ ਕਹਿ ਮੁਨੀ ਪਯਾਨਾ। ਤਜਜੋ ਰਾਜ ਨਿਜ ਸੋਚ ਰਜਾਨਾ[14]। ਧ੍ਰੁਵ ਤਹਿੰ ਕਰਨ ਲਗਜੋ ਤਪ ਭਾਰੀ। ਤੀਸਰ ਦਿਨ ਫਲ ਖਾਇ ਅਹਾਰੀ ॥ ੫੬ ॥ ਪੂਜਤਿ ਯੌਂ ਇਕ ਮਾਸ ਬਿਤਾਯੋ। ਦੂਸਰ ਮਾਸ ਤ੍ਰਿਣਨ ਕੋ ਖਾਯੋ।

---

[1]ਮਨ ਨੂੰ ਟਿਕਾਕੇ। [2]ਆਪਣੇ ਕੰਨੀ। [3]ਫਿਰ। [4]ਚਰਨਾਂ ਤੇ। [5]ਨਮਸਕਾਰ ਕਰਕੇ। [6]ਬਨ ਨੂੰ ਚਲਾ ਗਿਆ। [7]ਜਿੱਥੇ ਜਮਨਾਂ ਦਾ। [8]ਪਵਿੱਤ੍ਰ ਜਲ ਹੈ। [9]ਰਾਜੇ ਨੇ। [10]ਚਰਨ ਪੂਜਕੇ। [11]ਨਮਸਕਾਰ। [12]ਰੱਖਜਾ। [13]ਉੱਚੇ। [14]ਰਾਜੇ ਨੇ ਆਪਣੇ ਰਾਜ ਸਬੰਧੀ ਸੋਚਾਂ ਤਜਾਗ ਦਿੱਤੀਆਂ।

*ਪਾਃ-ਮੁਨਿ। †ਪਾਃ-ਪੂਜ ਪਾਇ ਪਰਣਾਮ ਸੁ ਕੀਨਾ।

[ਪਿਛਲੇ ਪੰਨੇ ਦੀ ਬਾਕੀ ਟੂਕ]

ਜਿਸ ਟਿਕਾਣੇ ਓਹ ਲੋਕ ਵਿਸ਼ਨੂੰ ਜੀ, ਕ੍ਰਿਸ਼ਨ ਤੇ ਰਾਮ ਜੀ ਨੂੰ ਮੰਨਦੇ ਹਨ ਗੁਰ ਸਿੱਖੀ ਵਿਚ ਉਸ ਤੋਂ ਉੱਚਾ ਟਿਕਾਣਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਹੈ ਤੇ ਕਵਿ ਜੀ ਆਪ ਸ੍ਰੀ ਗੁਰੂ ਜੀ ਨੂੰ ਪਰਾਵਰਾਂ ਦੇ ਨਾਥ ਤੇ ਪੁਰਸ਼ੋਤਮਾਂ ਤੋਂ ਪਰਮ ਲਿਖ ਆਏ ਹਨ, ਦੇਖੋ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧਜਾਯ ੧ ਅੰਕ ੫।

ਸੂਕੇ ਪਰਨ[1] ਤੀਸਰੇ ਮਾਸਾ[2]। ਖਾਇ ਰਹੈ ਸਿਮਰੈ ਸੁਖ ਰਾਸਾ ॥ ੫੭ ॥ ਨਵਮੈ ਦਿਵਸ ਪਾਇ ਮੁਖ ਸੋਊ। ਨੀਰ ਪਰਨ[3] ਸੂਕੇ ਹੈਂ ਜੋਊ। ਚੌਥੋ ਮਾਸ ਬਹੁਰ ਜਬ ਆਯੋ। ਦ੍ਵਾਦਸ਼ ਦਿਵਸਨਿ ਮੈਂ ਤਬ ਖਾਯੋ ॥੫੮॥ ਮਾਸ ਪਾਂਚਵੇਂ ਪੌਨ ਅਹਾਰੀ। ਜੀਤ ਸ੍ਵਾਸ ਲੀਨੇ ਇਕ ਵਾਰੀ। ਏਕ ਚਰਨ ਪਰ ਹ੍ਵੈ ਕਰਿ ਠਾਂਢੋ। ਭਯੋ ਬਿਟਪ[4] ਨਸਾਈ[5] ਅਤਿ ਗਾਢੋ ॥ ੫੯॥ ਸਭਿ ਦਿਸ਼ ਤੇ ਮਨ ਰੋਕਨ ਕੀਨੋ। ਸ਼੍ਰੀ ਕਰਤਾਰ ਚਰਨ ਮਹਿੰ[6] ਦੀਨੋ। ਜੋ ਮਹਿ-ਦਾਦਿਕ ਬਹੁਰ ਪ੍ਰਧਾਨਾ[7]। ਸਭਿ ਕੋ ਹੈ ਅਧਾਰ ਭਗਵਾਨਾ ॥੬੦॥ ਤਿਹ ਕੋ ਧਯਾਨ ਅਡੋਲ ਸੁ ਧਰਿਕੈ।ਰਹਯੋ ਠਾਂਢ ਉਰ ਦ੍ਰਿੜਤਾ ਕਰਿ ਕੈ। ਰੋਕ ਸ੍ਵਾਸ ਜਬ ਕਿਯ ਅਸ ਕਰਨੀ। ਡਗਮਗ ਡੋਲ ਗਈ ਸਭਿ ਧਰਨੀ ॥ ੬੧ ॥ ਸਭਿ ਕੇ ਸ੍ਵਾਸ ਰੁਕੇ ਤਿਹ ਕਾਲਾ। ਜਗ ਮੈਂ ਖਰਭਰ[8] ਪਰਯੋ ਬਿਸਾਲਾ। ਤਿਹ ਛਿਨ ਅਮਰ[9] ਗਏ ਹਰਿ ਸ਼ਰਨਾ। ਇਕ ਮਨ ਹ੍ਵੈ ਬਹੁ ਬਿਧਿ ਜਸ ਬਰਨਾ ॥੬੨॥–ਹੇ ਈਸ਼੍ਵਰ ਕਯੋਂ ਰੁਕਰੋ ਸ੍ਵਾਸਾ। ਦੁਖਯੋ ਜਗਤ ਦੀਜੈ ਸੁਖ ਰਾਸਾ–। ਸ਼੍ਰੀ ਭਗਵੰਤ ਕਹੀ ਤਬ ਬਾਨੀ।–ਮਤ ਭੈ ਕਰਹੁ ਹੋਇ ਦੁਖ ਹਾਨੀ॥੬੩॥ਬਾਲ ਭਗਤ ਮਮ ਅਤਿ ਹਠ ਧਾਰੀ। ਕੀਨ ਦੁਰਾਸਦ[10] ਤਪ ਜਿਹ ਭਾਰੀ। ਅਬ ਮੈਂ ਜਾਉਂ ਤਾਂਹਿ ਕੇ ਪਾਸਾ। ਸਭਿ ਕੋ ਛੂਟੈ ਰੋਕਨ ਸ੍ਵਾਸਾ- ॥੬੪॥ ਸੁਨਿ ਇਮ ਬਾਣੀ ਅਮਰ ਪਧਾਰੇ।ਜਹਿੰ ਤਹਿੰ ਤਿਨ ਕੇਹੁਤੇ ਬਸਾਰੇ। ਸ਼੍ਰੀ ਭਗਵੰਤ ਚਢੇ ਉਰਗਾਰੀ[11]। ਆਏ ਜਹਾਂ ਕਰਹਿ ਤਪ ਭਾਰੀ॥੬੫॥ਮਨ ਇੰਦ੍ਰੀ ਕਰਿ ਅਚਲ ਸਮਾਧੀ। ਕੇਵਲ ਕੇਸ਼ਵ ਚਰਨ ਅਰਾਧੀ। ਰਿਦੇ ਸਰੂਪ ਬਸਾਇ ਅਨੂਪਾ। ਨਹੀਂ ਵਹਿਰ ਕੋ ਪਿਖੈ ਸਰੂਪਾ ॥ ੬੬॥ ਜਬ ਸ਼੍ਰੀ ਹਰਿ ਕਿਯ ਅੰਤਰ ਧਯਾਨੇ[12]।ਤਬ ਪੰਕਜ ਸੇ ਨੈਨ ਖੁਲ੍ਹਾਨੇ। ਸੋ ਸਰੂਪ ਢਿਗ ਬਾਹਿਰ ਦੇਖਾ। ਪਰਯੋ ਦੰਡਵਤ[13] ਪ੍ਰੇਮ ਬਿਸ਼ੇਖਾ ॥੬੭॥ ਪੁਨ ਲੋਚਨ ਭਰਿ ਰੂਪ ਨਿਹਾਰਾ। ਚਹਿਤਿ ਅਲਿੰਗਨ[14] ਸ਼੍ਰੀ ਕਰਤਾਰਾ। ਉਸਤਤਿ ਕਰਿ ਨ ਸਕਤਿ ਮਤਿ ਥੋਰੀ॥ਇੱਛਾ ਅਧਿਕ ਰਹਯੋ ਕਰ ਜੋਰੀ॥੬੮॥ਸ਼੍ਰੀ ਹਰਿ ਜਾਨਿ ਗਏ ਉਰ ਤਾਹਾ[15]।ਨਿਜ ਕਰ ਸੰਖ ਤਬਹਿ ਮੁਖ ਛ੍ਵਾਹਾ। ਤਤਛਿਨ ਉੱਜਲ

---

[1]ਸੁੱਕੇ ਪੱਤੇ। [2]ਤੀਜੇ ਮਹੀਨੇ। [3]ਪੱਤੇ। [4]ਬ੍ਰਿੱਛ। [5]ਵਰਗਾ। [6]ਵਿੱਚ। [7]ਪ੍ਰਕ੍ਰਿਤੀ, ਮਹਿਤਤ੍ਵ, ਅਹੰਕਾਰ ਆਦੀ ਜਗਤ ਦੇ ਮੂਲ ਕਾਰਨ। [8]ਘਬਰਾਹਟ। [9]ਦੇਵਤੇ। [10]ਕਠਨ। [11](ਉਰਗ+ਅਰੀ=ਸੱਪ ਦੇ ਵੈਰੀ) ਗਰੁੜ ਉਤੇ। [12]ਜਦੋਂ ਸ਼੍ਰੀ (ਵਿਸ਼ਨੂੰ) ਨੇ (ਪ੍ਰਹਲਾਦ ਦੇ) ਧਯਾਨ ਅੰਦਰ ਦਾ (ਰੂਪ) ਦੂਰ ਕਰ ਦਿੱਤਾ। [13]ਡੰਡੇਵਤ ਪੈਕੇ (ਡੰਡੌਤ ਕੀਤੀ)। [14]ਪਰਸਣਾ। [15]ਉਸਦੇ ਹਿਰਦੇ।

ਮਤਿ ਹ੍ਵੈ ਆਈ। ਈਸ੍ਵਰ ਜੀਵ ਗਯਾਨ ਸਕਿ ਪਾਈ ॥੬੯॥ ਬਰਨਨ ਕਰਨ ਲਗਾ ਗੁਨ ਰੂਰੇ।ਭਗਤਿ ਭਾਉ ਉਰ ਰਹਸੋ ਸਪੂਰੇ।–ਬੰਦੌਂ ਪਦ ਅਰਬਿੰਦ ਬਹੋਰੀ। ਜਿਨ ਕਰੁਨਾ ਅਸ ਮਤਿ ਭੀ ਮੋਰੀ ॥੭੦॥ ਰਮਾ ਨਿਵਾਸ[1] ! ਈਸ਼ ! ਭਗਵੰਤਾ ! । ਅੰਤਰਜਾਮੀ ਸਰਬ ਅਨੰਤਾ ! । ਜਢ ਜੰਗਮ ਮੈਂ ਬ੍ਯਾਪਕ ਸਾਰੇ। ਰਚਹੁ ਆਪ ਪੁਨ ਰਹਹੁ ਨਿਰਾਰੇ ॥੭੧॥ ਜੇ ਨ ਭਜਹਿੰ ਤਵ ਚਰਨ ਗੁਸਾਈਂ! ਜਾਇੰ ਨਰਕ ਮਹਿੰ ਸੰਕਟ ਪਾਈ।ਜੇ ਚਰਨਾਰਬਿੰਦ ਰਸ ਭੀਨੇ। ਅਪਨੋ ਮਨ ਮਲਿੰਦ ਸਮ ਕੀਨੇ ॥੭੨॥ਸੋ ਸੁਖ ਪਾਵਹਿੰ ਅਮਿਤ ਬਿਸਾਲਾ। ਕਬਿ ਨ ਪਰੈ ਤਿਨ ਪਰ ਜਮ ਜਾਲਾ। ਬਿਨਾ ਪ੍ਰਯਾਸ ਤਰਹਿੰ ਸੰਸਾਰੂ। ਅਪਰ ਉਧਾਰਹਿੰ ਨਿਜ ਸੰਗਾਰੂ ॥੭੩॥ ਤਿਨ ਕੋ ਮੋਹਿ ਦੇਹੁ ਸਤਿਸੰਗਾ[2]। ਤਵ ਗੁਨ ਸੁਨੌਂ ਗਾਇ ਸ ਉਮੰਗਾ। ਅਹੈ ਮਨੀਖਾ[3] ਮੋ ਮਨ ਜੇਤੀ। ਬਰਨਨ ਕਰੌਂ ਸੁ ਕੀਰਤਿ ਤੇਤੀ ॥੭੪॥ ਬ੍ਰਹਮ ਏਕ ਤੂੰ ਸਕਿਹਿਨਿ ਮਾਂਹੀ। ਸੂਤ ਅਧਾਰ ਮਣਕ ਜਿਉਂ ਆਹੀ*।ਔਰ ਨ ਲਖੀ ਜਾਤਿ ਗਤਿ ਤੇਰੀ। ਕਮਾ ਬਰਨੌਂ ਸੂਛਮ ਮਤਿ ਮੇਰੀ–॥ ੭੫॥ ਦਾਸ ਗਿਰਾ ਅਸ ਸੁਨਿਤਿ ਕ੍ਰਿਪਾਲਾ। ਹਰਖ ਪ੍ਰਸੀਦਤਿ ਭਏ ਬਿਸਾਲਾ। ਬੋਲੇ–ਹੇ ਨ੍ਰਿਪ ਸੁਤ ! ਸੁਨਿ ਬਾਨੀ।ਤਵ ਅੰਤਰ ਕੀ ਮੈਂ ਸਭਿ ਜਾਨੀ ॥੭੬॥ਸੋ ਅਬ ਲੇਹੁ ਪਰਮ ਪਦ ਊਚਾ। ਕੋ ਨਹਿੰ ਜਹਿੰ ਸੁਰ ਅਸੁਰ ਪਹੁੰਚਾ। ਮਾਰਤੰਡ[4], ਗ੍ਰਹ[5], ਸੋਮ[6], ਨਛੱਤ੍ਰ[7]। ਸਭਿਹਿ ਪ੍ਰਦੱਛਨ[8] ਕਰਹਿੰ ਪਵਿੱਤ੍ਰਾ ॥ ੭੭ ॥ ਤਵ ਪਿਤ ਤਪ ਹਿਤ ਜਬ ਬਨ ਜਾਈ। ਰਾਜ ਸਮਰਪਹਿ ਤੁਝਹਿ ਬਨਾਈ। ਛਤੀਸ ਵਰਖ ਸਹਸ ਕਰ ਰਾਜੂ। ਪੁਨ ਪਾਵਹੁ ਨਿਜਪਦ ਸੁਖ ਸਾਜੂ ॥ ੭੮॥ ਉੱਤਮ ਨਾਮ ਤੋਹਿ ਜੋ ਭ੍ਰਾਤਾ। ਸਦਾ ਅਖੇਰ ਬਿਰਤਿ ਮਹਿੰ ਰਾਤਾ। ਸੋ ਬਨ ਮਹਿੰ ਹੋਵਤਿ ਹਤਿ ਪ੍ਰਾਨਾਂਹ। ਖੋਜਨ ਹਿਤ ਤਿਹ ਮਾਤ ਪਯਾਨਹਿ ॥ ੭੯ ॥ ਸੋ ਦਾਵਾਨਲ[9] ਮਹਿੰ ਜਰਿ ਜਾਈ। ਸਰਬ ਰਾਜ ਤੁਮ ਕਰੋ ਬਨਾਈ। ਮਮ ਹਿਤ ਮਖ[10] ਕਰਿਯੋ ਹਿਤ ਲਾਈ। ਸਿਮਰਨ ਕਰਹੁ ਸਦਾ ਸੁਖ ਪਾਈ ॥੮੦ ॥ ਊਚੋ ਪਦ ਅਸ ਲੇਹੁ ਬਹੋਰੀ। ਜਿਹ ਕੋ ਬੰਦਹਿੰ ਸਕਿ ਕਰ ਜੋਰੀ। ਮਮ ਆਇਸੁ ਗਮਨਹੁ ਪੁਰਿ ਮਾਂਹੀ। ਮਾਤ ਪਿਤਾ ਹਿਰਦੇ ਬਹੁ ਚਾਹੀ–॥੮੧॥ਅਸ ਕਹਿ ਸ਼੍ਰੀ ਭਗਵੰਤ ਗੁਸਾਈਂ।ਅੰਤਰ ਧ੍ਯਾਨ ਭਏ ਤਿਹ ਥਾਈਂ।ਜਿਹ ਕੇ ਦਰਸ਼ਨ

[1]ਲੱਛਮੀ ਦਾ ਪਤੀ। [2]ਤਿਨ੍ਹਾਂ ਦਾ ਮੋਨੂੰ ਸਤਿਸੰਗ ਦਿਓ। [3]ਬੁੱਧੀ। [4]ਸੂਰਜ। [5]ਨਵੇਂ ਗ੍ਰਹ। [6]ਚੰਦ੍ਰਮਾਂ। [7]ਨਛੱਤਰ। [8]ਪ੍ਰਕਰਮਾ। [9]ਦਾਵਾ ਅਗਨੀ। [10]ਯੱਗ। *ਪਾ:–ਮਾਂਹੀ।

ਦੋਖ ਨਸਾਈਂ।ਸੇਵਹੁ ਚਰਨ ਕਵਲ ਹਿਤਲਾਈ'॥੯੨॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਧ੍ਰੂਵ ਪ੍ਰਸੰਗ' ਬਰਨਨੰ ਨਾਮ ਇਕਹੱਤ੍ਰਮੋ ਅਧਜਾਯ ॥ ੭੧ ॥

੭੨. [ਗੁਰਚਰਨ ਮੰਗਲ। ਧ੍ਰੂਵ ਪ੍ਰਸੰਗ।]

ਦੋਹਰਾ ॥ ਸ਼੍ਰੀ ਗੁਰ ਪਗ ਸਾਗਰ ਅਨੰਦ ਮਨ ਨਿਜ ਮੀਨ ਬਨਾਉਂ।
ਕਹੋਂ ਕਥਾ ਪਾਵਨ ਪਰਮ ਸੁਨਿ ਸ਼੍ਰੋਤਾ ਸੁਖ ਪਾਉ ॥ ੧ ॥

ਅਰਥ–ਸ਼੍ਰੀ ਗੁਰੂ ਜੀ ਦੇ ਚਰਣ ਅਨੰਦ ਦੇ ਸਾਗਰ ਹਨ (ਮੈਂ) ਆਪਣੇ ਮਨ ਨੂੰ (ਉਸ ਸਾਗਰ ਦੀ ਅਵਿੱਛੜ) ਮੱਛੀ ਬਣਾਉਂਦਾ ਹਾਂ। (ਇਸ ਪ੍ਰੇਮਮਯ ਦਸ਼ਾ ਵਿਚ) ਪਰਮ ਪਵਿੱਤ੍ਰ ਕਥਾ (ਅਗੇ ਹੋਰ) ਕਹਿੰਦਾ ਹਾਂ (ਜਿਸ ਨੂੰ) ਸੁਣਕੇ ਸ਼੍ਰੋਤਾ ਜਨ ਸੁਖ ਪਾਉਣ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ੍ਰੀ ਅੰਗਦ ਜੀ ਸੁਨਿ ਇਤਿਹਾਸਾ । ਮਰਦਾਨੇ ਸੋਂ ਗੁਰੂ ਪ੍ਰਕਾਸ਼ਾ। ਕਹਿਨ ਲਗੇ ਪੁਨ ਦੀਨਦਯਾਲ। 'ਧ੍ਰੂਵ ਪੁਰਿ ਕੋ ਗਮਨਜੋ ਤਿਹ ਕਾਲਾ ॥ ੨ ॥ ਸੁਨਜੋ ਉਤਾਨਪਾਦ ਸੁਤ ਆਵੈਨ[1] । ਅਮਿਤ ਭਯੋ ਮਨ ਮੈਂ ਹਰਖਾਵਨ । ਜਿਨ ਦਿਜਵਰ ਸੁਧ ਆਨ ਸੁਨਾਈ । ਪਟ ਭੂਖਨ ਰਥ ਦੀਨ ਬਨਾਈ ॥੩॥ ਤਬ ਭੂਵਾਲ ਤਿਹ ਲੇ ਕਰਿ ਸੰਗਾ । ਗਮਨਜੋ ਆਗੇ ਸਹਿਤ ਉਮੰਗਾ । ਦੁੰਦਭਿ[2] ਬੇਨਾ[3] ਭੇਰਿ[4] ਬਜਾਈ । ਬੇਦ ਪਾਠ ਦਿਜ ਕਰਤਿ ਸੁਹਾਈ॥ ੪ ॥ ਸਰੁਚਿ, ਸੁਨੀਤੀ ਯੁਗ[5] ਨ੍ਰਿਪ[6] ਨਾਰੀ । ਸਿਵਕਾ ਪਰ[7] ਚਢਿ ਚਲੀ ਅਗਾਰੀ । ਨ੍ਰਿਪ ਸੁਤ ਉੱਤਮ, ਲੋਕ ਬਿਸਾਲਾ[8] । ਗਏ ਲੇਨ ਹਿਤ ਸਭਿ ਤਤਕਾਲਾ ॥ ੫ ॥ ਪਿਖਜੋ ਉਤਾਨਪਾਦ ਸੁਤ ਬਦਨਾ । ਕਮਲ ਪਰਫੁੱਲਿਤ ਜਜੋਂ ਸੁਖ ਸਦਨਾ । ਤਿਹ ਛਿਨ ਰਥ ਤੇ ਉਤਰਿ ਤੁਰੰਤਾ। ਬੰਦਤਿ ਗਰ ਲਾਯੋ ਮਤਿਵੰਤਾ ॥੬॥ ਬਿਹਬਲ ਹੁਇ ਉਤਕੰਠਾ ਭੂਰੀ।ਕੀਨ ਅਲਿੰਗਨ[9] ਗਰ ਰਹਿਪੂਰੀ[10]।ਮਸਤਕ ਚੁੰਮਤਿ ਕਹ ਕੋ ਫੇਰਤਿ । ਲੋਚਨ ਤੇ ਆਂਸੁਨ ਕੋ ਗੇਰਤਿ ॥੭॥ ਤਿਨ ਸੋਂ ਸੁਤ ਕੋ ਮਨਹੁ ਨ੍ਰਵਾਨਾ[11]।ਮਧੁਰ ਬਚਨ ਕਹਿ ਬਹੁ ਸਨਮਾਨਾ।ਪੁਨ ਦੋ ਮਾਤ ਮਿਲੀ ਤਿਹ ਆਈ । ਧ੍ਰੂਵ ਬੰਦਨ ਕੀਨੀ ਸਿਰ ਨਜਾਈ ॥ ੮ ॥–ਚਿਰੰਜੀਵ–ਦੋ ਆਸ਼ਿਖ ਭਯਹੀ ਗਰ ਸੋਂ ਲਾਇ ਪਾਇ ਸੁਖ ਭਯਹੀ। ਉੱਤਮ ਭ੍ਰਾਤ ਮਿਲਜੋ ਤਬ ਗਰ ਸੋ[12]।ਪ੍ਰੇਮ ਬਿਸਾਲ ਭਰਜੋ ਸ਼ੁਭ ਉਰ ਸੋਂ ॥੯॥ ਕਰਨੀ[13] ਪਰ ਚਢਾਇ ਸੁਤ ਦੋਈ । ਪੁਰਿ ਆਯੋ ਅਤਿ ਉਤਸ਼ਵ ਹੋਈ । ਭੂਪਤ ਪਠਿ ਨਰ ਉਚਰੇ

[1]ਪੁੱਤ੍ਰ ਦਾ ਆਵਣਾ । [2]ਧੌਂਸੇ । [3]ਤੂਤੀਆਂ । [4]ਭੇਰੀਆਂ । [5]ਦੋਵੇਂ । [6]ਰਾਜੇ ਦੀਆਂ । [7]ਪਾਲਕੀ ਤੇ [8]ਉਤਮ ਨਾਮੇ ਪੁੱਤ੍ਰ ਰਾਜੇ ਦਾ ਤੇ ਫੇਰ ਲੋਕੀ । [9]ਜੱਫੀ ਪਾਈ । [10]ਗਲ ਭਰ ਆਇਆ । [11]ਭ੍ਰਾਵ ਹੰਝੂਆਂ ਨਾਲ ਮਾਨੋ ਪੁਤ੍ਰ ਨੂੰ ਨੁਹਾ ਦਿੱਤਾ । [12]ਗਲ ਨਾਲ । [13]ਹਥਨੀ ।

ਬਚਨਾ।–ਦਰ ਦਰ ਪ੍ਰਤਿ ਕੀਜੈ ਸੁਠ ਰਚਨਾ–॥੧੦॥ਸਭਿਹਿਨਿ ਕਦਲੀ ਖੰਭ[1] ਲਗਾਏ। ਮੁਕਤਾ[2] ਤੋਰਨ ਦਰ ਬੈਧਵਾਏ। ਕੁੰਕਮ[3] ਲੀਪ ਕੁੰਭ ਭਰਿ ਪਾਨੀ। ਚੰਦਨ ਗੰਧਿ ਗਰੀ[4] ਛਿਰਕਾਨੀ ॥੧੧॥ ਕੰਚਨ ਥਾਰ ਥਾਰ ਵਿਚ ਦੀਪਾ। ਦ੍ਵਾਰ ਦਿਖਾਇ ਖਰੀ ਅਵਨੀਪਾ। ਗਾਵਹਿੰ ਗੀਤ ਮਿਲੀ ਪਿਕ ਬੈਨੀ। ਭਾਂਤ ਭਾਂਤਿ ਕੇ ਖੰਜਨ ਨੈਨੀ ॥੧੨॥ ਸੁਨਤਿ ਉਤਾਨਪਾਦ ਗ੍ਰਿਹ ਗਵਨਾ। ਕੰਚਨ ਮਨਿ[5] ਜਟਿਤੀ ਜਹਿੰ ਰਵਨਾ[6]। ਅਟਾ ਫਟਕ[7] ਕੀ, ਹਾਟਕ ਕਲਸਾ[8]। ਬੀਚ ਬਿਤਾਨ[9] ਤਨਯੋ ਤਹਿੰ ਭੁਲ ਸਾ[10] ॥ ੧੩॥ ਤਿਹਠਾਂ ਬੈਠਿ ਤਬੈ ਭੂਪਾਲਾ। ਸੁਤਹਿ ਬਿਲੋਕਯੋ ਸੁਮਤਿ ਬਿਸਾਲਾ। ਕਰਿ ਉਤਸਾਹ ਦੀਨ ਸਭਿ ਰਾਜੂ। ਪ੍ਰਜਾ ਮਿਲਾਈ ਸਰਬ ਸਮਾਜੂ ॥੧੪॥ ਅਪਨੀ ਬੈਸ ਬ੍ਰਿੱਧ ਕੋ ਦੇਖੀ। ਗਮਨਯੋ ਤਪ ਹਿਤ ਬਨਹਿੰ ਬਿਸ਼ੇਖੀ। ਪਾਛੇ ਰਾਜ ਕਰਨ ਧ੍ਰੁਵ ਲਾਗਾ। ਜੋ ਸ਼੍ਰੀ ਬਿਸ਼ਨੁ ਭਗਤ ਵਡ ਭਾਗਾ ॥ ੧੫ ॥ ਜੋ 'ਸਿਸੁਮਾਰ' ਪ੍ਰਜਾਪਤਿ[11] ਆਹੀ। 'ਭ੍ਰਮੀ' ਨਾਮ ਤਿਹ ਸੁਤਾ[12], ਬਧਾਹੀ। ਤਿਹ ਤੇ ਧ੍ਰੁਵ ਦੋ ਸੁਤ ਉਪਜਾਏ।'ਵਤਸਰ','ਕਲਪੀ'ਨਾਮ ਰਖਾਏ ॥੧੬॥ 'ਉੱਤਮ' ਨਾਮ ਭ੍ਰਾਤਇਕ ਕਾਲਾ[13]।ਮ੍ਰਿਗਯਾ[14]ਹਿਤਬਨਗਯੋ ਬਿਸਾਲਾ। ਜੱਛਨ ਸੰਗ[15] ਭਯੋ ਰਣ ਭਾਰੀ। ਲਗੇ ਸ਼ਸਤ੍ਰ ਉੱਤਮ ਗਯੋ ਮਾਰੀ ॥੧੭॥ ਹਿਤ ਖੋਜਨ ਗਵਨੀ ਤਿਹ ਮਾਈ। ਜਰੀ ਸੁ ਦਾਵਾਨਲ ਇਕ ਥਾਈਂ। ਭ੍ਰਾਤਾ ਮ੍ਰਿੱਤੁ ਸੁਨੀ ਧ੍ਰੁਵ ਕਾਨਾ। ਜਗਯੋ ਰੋਸ ਹਿਰਦੇ ਦੁਖ ਮਾਨਾ ॥ ੧੮ ॥ ਜਗ ਬਿਜਈ[16] ਰਥ ਚਢਤਿ ਸਿਧਾਯੋ।ਉੱਤਰ ਦਿਸ਼ਾ ਬਿਖੈ ਚਲਿ ਆਯੋ। ਅਲਕਾ ਪੁਰੀ[17] ਸਮੀਪ ਪਯਾਨਾ। ਨਿਜ ਮੁਖ ਧਰਿ ਕਰਿ ਸੰਖ ਬਜਾਨਾ॥ ੧੯ ॥ ਸੁਨਤਿ ਜੱਛ ਨਿਕਸੇ ਬਲ ਭਾਰੀ। ਸ਼ਸਤ੍ਰ ਅਸਤ੍ਰ ਨਿਜ ਸਰਬ ਸੰਭਾਰੀ।ਭਾ ਸੰਗ੍ਰਾਮ ਦੁਹਨ ਦਿਸ਼ਿ ਘੋਰਾ।ਛੂਟੇ ਤੀਛਣ ਬਾਨ ਕਠੋਰਾ॥੨੦॥ ਜੱਛ ਜਬੈ ਘਾਇਲ[18] ਕਰਿ ਡਾਰੇ। ਹਟੇ ਸਰਪ ਸਮ ਰਿਸ ਉਰ

---

[1]ਕੇਲੇ ਦੇ ਖੰਭੇ। [2]ਮੋਤੀਆਂ ਦੀਆਂ। [3]ਕੇਸਰ। [4]ਗਲੀਆਂ ਵਿਚ। [5]ਮਣੀਆਂ। [6]ਰਮਣੀਕ (ਥਾਉਂ ਹੈ)। [7]ਬਿਲੌਰ ਦੀ ਅਟਾਰੀ। [8]ਕਲਸ ਸੋਨੇ ਦੇ। [9]ਚੰਦੋਆ। [10]ਸੁਹਣਾ ਜਿਹਾ। [11]ਨਾਮ ਰਾਜਾ, ਬ੍ਰਹਮਾ ਜੀ ਵਲੋਂ ਜਗਤ ਪ੍ਰਬੰਧ ਲਈ ਅਸਥਾਪਨ ਕੀਤਾ ਹੋਇਆ ਟਿਕ 'ਅਧਿਕਾਰੀ' ਜੈਸੇ ਦਖਛ ਪ੍ਰਜਾਪਤੀ ਸੀ। (ਅ) ਸੂਰਜ। [12]ਪੁੱਤ੍ਰੀ। [13]ਇਕ ਸਮੇਂ। [14]ਸ਼ਿਕਾਰ। [15]ਯਕਸ਼ਾਂ ਨਾਲ। [16]ਜਗਤ ਨੂੰ ਫਤੇ ਕਰਨ ਵਾਲੇ। [17]ਸ਼ਹਿਰ ਦਾ ਨਾਮ, ਕੁਬੇਰ ਦੀ ਨਗਰੀ। [18]ਜ਼ਖਮੀ।

ਧਾਰੇ। ਪੌਰਖ[1] ਧ੍ਰੁਵ ਕੋ ਸਹਿ ਨ ਸਕਾਈ। ਭਰੇ ਗਰਬ ਭ੍ਰੂਰੰ[2] ਗਰਜਾਈ ॥ ੨੧ ॥ ਏਕ ਬੋਰ ਮਿਲਿ ਕਰਿ ਤਹਿੰ ਸਭਿਹੀ। ਬਾਨ ਅਨਿਕ ਬਹਖਾਏ ਤਬਹੀ। ਪਰਿਘ[3], ਭਸੁੰਡੀ[4], ਤੋਮਰ[5], ਸ਼ਕਤੀ[6]। ਨਾਨਾ ਸ਼ਸਤ੍ਰ ਕਰੈ ਕੋ ਉਕਤੀ ॥ ੨੨ ॥ ਛਾਯੋ ਰਥ ਧ੍ਰੁਵ ਕੋ ਤਬ ਐਸੇ। ਮਹਾਂ ਮੇਘ ਘਟ ਸੂਰਜ ਜੈਸੇ। ਜਿਉਂ ਗਿਰ ਪਰ ਬਰੰਖੈਂ ਘਨ ਭਾਰੇ। ਤਿਉਂ ਇਕ ਬਾਰ ਸ਼ਸਤ੍ਰ ਸਭਿ ਡਾਰੇ ॥੨੩॥ ਭਾ ਅਕਾਸ਼ ਮਹਿੰ ਹਾਹਾਕਾਰਾ।--ਨਸਯੋ[7] ਬੰਸ ਮਨੁ[8]-ਐਸ ਬਿਚਾਰਾ। ਤਿਹ ਛਿਨ ਜੱਛ ਸਭੈ ਹਰਖਾਏ। ਭਰੇ ਗਰਬ ਉਰ ਵਡ ਗਰਜਾਏ ॥੨੪॥ ਧ੍ਰੁਵ ਰਥ ਅਵਸਰ ਪਾਇ ਬਹੋਰੀ। ਰਵਿ ਜਿਉਂ ਨਿਕਸਿ ਨੀਹਾਰਹਿ ਫੋਰੀ[9]।ਧੰਰਿ[10] ਧਨੁ[11] ਕਰ ਮਹਿੰ[12] ਸਰ[13] ਬਰਖਾਏ। ਪੀੜਤ ਹੁਇ ਸਭਿ ਸ਼ੱਤ੍ਰੂ[14] ਪਲਾਏ[15] ॥ ੨੫ ॥ ਬਾਨਨ ਸੰਗ ਬਿਧੇ ਤਨ ਤਿਨਕੇ। ਭਾਗੇ ਵਡੋ ਗਰਬੋ ਉਰ ਜਿਨ ਕੇ। ਮਾਥੇ ਭੁਜਾ ਚਰਨ ਕਟਿ ਡਾਰੇ। ਜੇ ਸਨਮੁਖ ਭੇ ਤਤਛਿਨ ਮਾਰੇ ॥ ੨੬ ॥ ਅਨਗਨ ਜੱਛ ਪਰੇ ਕਟ ਧਰਨੀ। ਬਨ ਕਟਨੇ ਸਮ ਉਪਮਾ ਬਰਨੀ। ਘਨ ਅਨੀਕ[16] ਜਿਵ ਪੌਨ ਅਗਾਰੀ। ਤਿਉਂ ਭਾਗੇ ਪਾਛੇ ਨ ਨਿਹਾਰੀ ॥ ੨੭ ॥ ਮਾਯਾ ਅਪਨੀ ਤਬਹਿ ਪਸਾਰੀ। ਸ਼ਿਲਾ ਕਬੰਧ[17] ਗਿਰਹਿੰ[18] ਨਭ[19] ਭਾਰੀ[20]।ਬਿਸ਼ਟਾ, ਮੂਤ੍ਰ, ਰੁਧਿਰ[21],ਪੂੰ, ਤਬਹੀ। ਬਰਖੈਂ ਸ਼ੱਤ੍ਰੂ[22] ਗਗਨ[23] ਤੇ ਸਭਿਹੀ ॥੨੮॥ ਸ਼ੂਕਰ[24], ਸਿੰਘ[25], ਬਘਾਯ[26], ਅਹਿ ਘੋਰੰ। ਪ੍ਰਲੈ ਸਰਸ ਭਾ ਨਾਦ ਕਠੋਰਾ। ਜਿਉਂ ਧੂ ਕੀ ਧੁਜਨੀ[27] ਹੈ ਹਾਨੀ। ਤਿਉਂ ਸੁ ਆਸੁਰੀ ਮਾਯਾ ਠਾਨੀ[28] ॥੨੯॥ ਧ੍ਰੁਵ ਹਰਿ ਭਗਤ ਮਹਾਂਬਲ ਧਾਰਾ। ਨਾਰਾਯਨਸਰ[29] ਤਬਹਿ ਸੰਭਾਰਾ। ਕਰ[30] ਮਹਿੰ ਲੇ ਧਨੁ ਮਹਿੰ ਜਬ ਜੋਰਾ। ਨਾਸ਼ ਭਈ ਮਾਯਾ ਵਡ ਘੋਰਾ ॥ ੩੦ ॥ ਜਬ ਵਹੁ ਬਾਨ ਕਟਕ[31] ਮਹਿੰ ਡਾਰਾ। ਛਿਨਕ ਬਿਖੈ ਸਗਰੋ ਸੰਘਾਰਾ। ਕਟੇ ਅੰਗ ਬਯਾਕੁਲ ਹੈ ਭਾਗੇ। ਸਰਪ ਬ੍ਰਿੰਦ ਜਨੋਂ ਖਗਪਤਿ ਆਗੇ ॥ ੩੧ ॥ ਧ੍ਰੁਵ ਕੋ ਪਿਤਪਿਤ[32] ਨ੍ਰਿਪ ਮਨੁ[33] ਜੋਈ। ਦਯਾ ਭਈ ਆਯੋ

---

[1]ਬਲ। [2]ਬੜੇ। [3]ਕੁਹਾੜਾ, ਗੰਡਾਸਾ। [4]ਗੁਰਜ। [5]ਬਰਛਾ। [6]ਬਰਛੀ। [7]ਨਾਸ਼ ਹੋਯਾ ਕਿ ਹੋਯਾ। [8]ਮਨੂੰ ਦਾ ਬੰਸ। [9]ਕੋਹੀਰ ਨੂੰ ਤੋੜਕੇ। [10]ਧਾਰਕੇ। [11]ਧਨੁਖ। [12]ਹੱਥ ਵਿੱਚ। [13]ਤੀਰ। [14]ਵੈਰੀ। [15]ਦੌੜ ਗਏ। [16]ਬੱਦਲਾਂ ਦੀ ਫੌਜ। [17]ਪੱਥਰ ਤੇ ਧੜ। [18]ਗਿਰਦੇ ਹਨ। [19]ਅਕਾਸ਼ ਤੋਂ। [20]ਭਾਰੇ,ਬਹੁਤ। [21]ਲਹੂ। [22]ਵੈਰੀ। [23]ਅਕਾਸ਼। [24]ਸੂਰ। [25]ਸ਼ੇਰ। [26]ਬਘਿਆੜ। [27]ਸੈਨਾ। [28]ਕੀਤੀ। [29]ਨਾਰਾਇਨ ਅਸਤ੍ਰ। [30]ਹਥ। [31]ਵੈਰੀ ਸੈਨਾ। [32]ਦਾਦਾ। [33]ਮਨੂੰ ਰਾਜਾ।

ਚਲਿ ਸੋਈ। ਕਹਿਨ ਲਗਾ ਧ੍ਰੂਵ ਕੋ ਅਸ ਬਾਨੀ।–ਬਿਨ ਅਪਰਾਧ ਨ ਜਛ ਕਰਿ ਹਾਨੀ॥ ੩੨ ॥ ਤੂੰ ਹਰਿ ਭਗਤ ਦਯਾ ਉਰ ਧਾਰਹੁ। ਰਿਸ ਕਰਿ ਸ਼ਾਂਤਿ[1], ਨ ਜੱਛ ਸੰਘਾਰਹੁ। ਏਕ ਭ੍ਰਾਤ ਤੇਰੋ ਇਨ ਮਾਰਾ। ਤੈਂ ਅਨ-ਗਨ ਬਹੁ ਕਟਕ ਸੰਘਾਰਾ॥ ੩੩ ॥ ਬਾਲ ਬੈਸ ਤੁਮ ਬਿਸ਼ਨੁ ਧਿਆਯੋ। ਤਹਾਂ ਗਯਾਨ ਪੂਰਨ ਉਰ ਪਾਯੋ। ਆਤਮ ਸਰਬ ਬਿਖੇ ਹੈ ਏਕੂ। ਅਸ ਪ੍ਰਕਾਰ ਸੰਭਾਰਿ ਬਿਬੇਕੂ ॥ ੩੪ ॥ ਅਹੈ ਅਨੁਚਿਤ ਯਹੈ ਸਭਿ ਬਾਤਾ। ਬਸ ਸੰਗ੍ਰਾਮ ਨ ਕਰਿ ਅਬ ਤਾਤ!–ਇਸ ਬਿਧਿ ਦੀਨ ਗਯਾਨ ਮਨੁ ਰਾਊ।ਜੁੱਧ ਕਰਤਿ ਧ੍ਰੂਵ ਕੀਨ ਹਟਾਊ॥ ੩੫ ॥ ਪੁਨ ਮਨੁ[2] ਗਵਨਜੋ ਅਪਨ ਅਵਾਸੂ। ਤ੍ਰਬ ਧਨਪੱਤਿ[3] ਆਵਾ ਧ੍ਰੂਵ ਪਾਸੂ । ਬਰਨਨ ਕੀਨੋ ਸੁਜਸ ਬਿਸਾਲਾ। –ਧੰਨ ਧੰਨ ਹਰਿ ਭਗਤ ਕ੍ਰਿਪਾਲਾ॥੩੬॥ ਕਹਜੋ ਪਿਤਾਮਾ ਕੋ ਤੁਮ ਮਾਨਾ॥ ਉਰ ਤੇ ਕ੍ਰੋਧ ਸਕਲ ਬਿਸਰਾਨਾ[4]। ਤੁਮ ਭ੍ਰਾਤਾ ਨਹਿੰ ਜੱਛ ਸੰਘਾਰਾ। ਏਕ ਨਹੀਂ ਜੱਛ ਤੁਮ ਨੈ ਮਾਰਾ ॥ ੩੭ ॥ ਮਾਰਨ ਕੋ ਕਾਰਨ ਇਕ ਕਾਲੂ[5]। ਲਖਤਿ ਨ ਕੋ ਗਤਿ ਜਾਸ ਬਿਸਾਲੂ। ਮੈਂ ਅਰ ਮੋਰ ਤੋਰ ਜੋ ਜਾਨਤਿ। ਤਾਂ ਕੋ ਪੰਡਤ ਅੱਗਜ[6] ਪਛਾਨਤਿ ॥੩੮॥ ਤੂੰ ਮਤਿਵਾਨ ਗਯਾਨ ਗੁਨ ਖਾਨੀ। ਬਾਲ ਬੈਸ ਹਰਿ ਭਗਤਿ ਕਮਾਨੀ। ਤੁਝ ਪਰ ਮੈਂ ਸੁ ਪ੍ਰਸੰਨ ਬਿਸਾਲਾ। ਚਹੋ ਜੁ ਬਰ ਜਾਚਹੁ ਤਤਕਾਲਾ–॥੩੯॥ਸੁਨਿ ਬੋਲਜੋ ਧ੍ਰੂਵ ਤਬ ਅਸਰੀਤੀ। –ਸ਼੍ਰੀ ਹਰਿ ਚਰਨ ਅਚਲ ਹੈ ਪ੍ਰੀਤੀ। ਸਿੰਧੁ ਜਗਤ ਜਾਂਤੇ ਤਰਿ ਜਾਊ। ਇਹ ਬਰ ਤੁਮ ਤੇ ਮੈਂ ਸ਼ੁਭ ਪਾਊਂ–॥ ੪੦ ॥–ਏਵ ਮਸਤ[7]–ਕਹਿ ਬਚਨ ਕੁਮੇਰਾ[8]। ਗਮਨਜੋ ਤਬਹਿ ਹੁਤੋ ਜਹਿੰ ਡੇਰਾ। ਧ੍ਰੂਵ ਅਪਨੇ ਪੁਰਿ ਕੋ ਚਲਿ ਆਵਾ। ਜਿਹ ਕੋ ਸੁਰ ਨਰ ਮਹਿੰ ਜਸ ਛਾਵਾ ॥ ੪੧ ॥ ਕੀਨ ਪ੍ਰਿਥੀ ਕੋ ਰਾਜ ਘਨੇਰਾ। ਕਰਿ ਮਖ[9] ਫਲ ਅਰਪਜੋ ਹਰਿ ਪੈਰਾ । ਪ੍ਰੇਮ ਭਗਤਿ ਮਹਿੰ ਰਹਜੋ ਸਮਾਈ। ਸਰਬ ਸੁਖਨ ਸੋਂ ਪ੍ਰਜਾ ਬਸਾਈ ॥ ੪੨ ॥ ਛੱਤਿਸ ਸਹਸ[10] ਬਰਖ ਕਰਿ ਰਾਜੂ। ਧਰਮ ਅਰਥ ਕਾਮਾਦਿਕ ਸਾਜੂ। ਨੱਸ੍ਵਰ[11] ਲਖਿ ਕਰਿ ਜਗਤ ਬਹੋਰੀ। ਸੁਪਨ ਸਮਾਨ ਦੀਨਿ ਸਭਿ ਛੋਰੀ॥੪੩॥ਸੁਤ ਕੋ ਰਾਜ ਸਮਰਪਨ ਕੀਨਾ। ਆਪ[12] ਪੰਥ ਕਾਨਨ ਕੋ ਲੀਨਾ॥ਕੀਨ ਸ਼ਨਾਨ ਸੁਰਸਰੀ[13] ਤੀਰਾ। ਬੈਠਿ ਗਯੋ ਪੁਨ ਗੁਨੀ ਗਹੀਰਾ ॥ ੪੪ ॥ ਜੋਗ ਸਮਾਧੀ

[1]ਕ੍ਰੋਧ ਨੂੰ ਸ਼ਾਂਤ ਕਰ। [2]ਮਨ੍ਹੁ। [3]ਕੁਬੇਰ। [4]ਵਿਸਾਰ ਦਿੱਤਾ। [5]ਮੌਤ। [6]ਅੱਗਮਾਨੀ। [7]ਐਸੇ ਹੀ ਹੋਵੇਗਾ। [8]ਕੁਬੇਰ। [9]ਯੱਗਜ। [10]ਛੱਤੀ ਹਜ਼ਾਰ। [11]ਨਾਸ਼ ਹੋਣ ਵਾਲਾ। [12]ਧ੍ਰੂਵ ਨੇ। [13]ਗੰਗਾ।

ਕੀਨ ਪ੍ਰਬੀਨੇ। ਧਸਾਤਾ ਧੋਯ ਏਕ ਕਰਿ ਲੀਨੇ। ਭਯੋ ਅਭਾਵ ਜਗਤ ਕੋ ਤਬਹੀ। ਮਨ ਸੰਕਲਪ ਫੁਰਯੋ ਨਹਿੰ ਕਬਹੀ ॥ ੪੫ ॥ ਇਹ ਬਿਧਿ ਬੀਤ ਗਯੋ ਕੁਛ ਕਾਲੂ। ਪ੍ਰੇਮ ਭਗਤਿ ਮਹਿੰ ਮਗਨ ਬਿਸਾਲੂ। ਨਭ ਤੇ ਤਬ ਬਿਵਾਨ ਇਕ ਆਵਾ। ਚਹੁੰ ਦਿਸ਼ ਪਸਰਯੋ ਜਾਸ ਪ੍ਰਭਾਵਾ ॥ ੪੬॥ ਕਿੰਕਰ ਜਿਹ ਕੋ ਲਗੇ ਅਨੂਪਾ।ਚਾਰ ਭੁਜਾ ਸੁਠ[1] ਸ਼ਯਾਮ[2] ਸਰੂਪਾ। ਬਯ[3] ਕਿਸ਼ੋਰ[4] ਸ਼ਸ਼ਿ ਬਦਨ ਸੁਹਾਵਤਿ। ਕੁੰਡਲ ਮੁਕਟ ਹਾਰ ਛਬਿ ਪਾਵਤਿ ॥ ੪੭ ॥ ਨੰਦਾਦਿਕ[5] ਪ੍ਰਭੁ ਕਿੰਕਰ[6] ਜੋਈ*। ਧ੍ਰੁਵ ਕੇ ਪਦ ਬੰਦਤਿ ਭੇ ਸੋਈ। ਕਹਿਨ ਲਗੇ–ਹੈ ਰਾਜ ਕੁਮਾਰਾ। ਬਾਲ ਬੈਸ ਕਿਯ ਭਗਤਿ ਅਪਾਰਾ ॥੪੮॥ਤ੍ਰਿਭੁਵਣ ਪਤਿ[7]ਤੁਮ ਭਲੇ ਰਿਝਾਏ। ਤਾਂਹੀ ਨੈ ਤੁਝ ਪਾਸ ਪਠਾਏ। ਪ੍ਰਭੁ ਆਗਯਾ ਅਬ ਕਰਹੁ ਪਯਾਨਾ। ਨਿਰਮਲ ਸੁਖ ਭੋਗਹੁ ਬਿਧਿ ਨਾਨਾ ॥੪੯ ॥ ਸਪਤ ਰਿਖੀ ਅਭਿਲਾਖਤਿ ਪਦ ਜਿੰਹ । ਜਤਨ ਕਰਤਿ ਪ੍ਰਾਪਤ ਹੈ ਨਹਿੰ ਤਿਹੰ। ਭਾਨੁ[8] ਇੰਦ[9] ਗ੍ਰਹ ਆਦਿਕ ਸਾਰੇ। ਕਰਹਿੰ ਪ੍ਰਦੱਛਨ[10] ਨਿਤ ਹਿਤ ਧਾਰੇ ॥ ੫੦ ॥ ਤੋਰ ਪਿਤਾਮਾਦਿਕ[11] ਤਪ ਕਾਰੀ। ਕੋਇ ਨ ਪਹੁੰਚਯੋ ਤਹਾਂ ਅਗਾਰੀ[12]। ਇਸ ਬਿਵਾਨ ਪਰ ਚਢੋ ਤੁਰੰਤਾ। ਭੋਗਹੁ ਸੁਖ ਜੋ ਮਹਿਤ ਅਨੰਤਾ–॥ ੫੧ ॥ ਤਿਨ ਕੇ ਬਚਨ ਸੁਨੇ ਧ੍ਰੁਵ ਜਬ ਹੀ। ਸੁਰ-ਸਰਿ ਮੈਂ ਸ਼ਨਾਨ ਕਿਯ ਤਬਹੀ। ਸਰਬ ਰਿਖਿਨਿ ਕੋ ਬੰਦਨ ਕੀਨੀ। ਹਰਖਤਿ ਹੈ ਸ਼ੁਭ ਆਸ਼ਿਖ ਲੀਨੀ ॥ ੫੨ ॥ ਪੁਨ ਬਿਮਾਨ ਪੂਜਾ ਭਲਿ ਭਾਂਤੀ। ਤੀਨ ਪ੍ਰਦੱਛਨ ਦੀਨਿ ਸੁਹਾਤੀ। ਸਰਬ ਗਣਨ ਕੋ ਬੰਦਨ ਕਰਿਕੈ। ਚਢਯੋ ਬਿਮਾਨ ਹਰਖ ਉਰ ਭਰਿਕੈ ॥ ੫੩ ॥ ਦੇਵਨ ਬਾਦਿਤ[13] ਸਰਬ ਬਜਾਏ। ਪੁਸ਼ਪਾਂਜੁਲ[14] ਬਹੁਤੇ ਬਰਖਾਏ।–ਜਯ ਜਯ–ਧੁਨਿ ਚਹੁੰ ਓਰ ਉਚਾਰੀ। ਚਲਯੋ ਬਿਮਾਨ ਮਹਾ ਸੁਖਕਾਰੀ ॥ ੫੪ ॥ ਸਭਿਹਿਨਿ ਤੇ ਊਚੇ ਅਸਥਾਨਾਂ। ਪਹੁੰਚਯੋ ਚਲਿ ਕਰਿ ਰੁਚਿਰ ਬਿਮਾਨਾ'। ਸ੍ਰੀ ਅੰਗਦ ਸੁਨਿਯੋ ਗੁਨ ਖਾਨੀ!। ਸ੍ਰੀ ਗੁਰ ਭਾਖੀ ਸਰਬ ਕਹਾਨੀ ॥ ੫੫ ॥ ਸੁਨਿ ਮਰਦਾਨਾ ਕਹਿ ਚਿਤ ਚਾਹੀ। 'ਸ੍ਰੀ ਪ੍ਰਭੁ ! ਦਰਸ ਕਰਹਿੰ ਅਬ ਤਾਂਹੀ। ਜਿਹ ਕੋ ਰੁਚਿਰ ਚਰਿਤ ਤੁਮ ਭਾਖਾ। ਤਿਹ ਕੇ ਦੇਖਿਨ ਕੀ ਅਭਿਲਾਖਾ'॥੫੬॥ਸ੍ਰੀ ਗੁਰੁ ਭਨੈ'ਸੁਨਹੁ

[1]ਸੁੰਦਰ। [2]ਸਾਂਵਲਾ। [3]ਆਯੂ। [4]ਕੁਮਾਰ। [5]ਨੰਦ ਤੋਂ ਆਦਿ। [6]ਦਾਸ। [7]ਤਿੰਨਾਂ ਲੋਕਾਂ ਦੇ ਪਤੀ ਨੂੰ। [8]ਸੂਰਜ। [9]ਚੰਦ। [10]ਪ੍ਰਕਰਮਾਂ। [11]ਦਾਦਾ ਆਦਿਕ। [12]ਅਗੇ। [13]ਵਾਜੇ। [14]ਫੁੱਲਾਂ ਦੇ ਝੁਕ। *ਪਾ:–ਭੇਈ।

ਮਰਦਾਨਾ!। ਚਲਹੁ ਦਿਖਾਵੈਂ ਤਿਹ ਇਸਥਾਨਾ'। ਅਸ ਕਹਿ ਗਮਨ ਕਿਯੋ ਤਤਕਾਲਾ। ਧ੍ਰੁਵ ਮੰਡਲ ਮਹਿੰ ਗਏ ਕ੍ਰਿਪਾਲਾ ॥ ੫੭ ॥ ਦੋਹਰਾ ॥ ਫਿਰਤਿ ਹੁਤੋ ਧ੍ਰੁਵਥਾਨੰ ਨਿਜ ਦੇਖਿ ਹਮਾਰੀ ਓਰ। ਉਰ ਬਿਚਾਰ–ਤ੍ਰੈ ਨਰ ਇਹਾਂ ਆਏ ਕਿਹ ਕੇ ਜੋਰ–॥ ੫੮ ॥ ਚੌਪਈ ॥ ਪਹੁੰਚੇ ਤਿਹ ਸਮੀਪ ਜਬ ਜਾਈ।'ਸ਼੍ਰੀ ਕਰਤਾਰ ਕਰਤਾਰ ਅਲਾਈ।ਬੂਝਤਿ ਧ੍ਰੁਵ 'ਕੌਨ ਤੁਮ ਆਏ?। ਭੂਚਰ ਖੇਚਰ ਕਿਨ ਪਹੁੰਚਾਏ[1] ?॥ ੫੯ ॥ ਕੈਸੇ ਮੋਰਗਲੀਨ ਪਛਾਨਾ?। ਆਗੈ ਕਿਤ ਕੋ ਕੀਨ ਪਯਾਨਾ?।ਬਿਖਮ[2]ਪੰਥ[3] ਵਡ ਕਿਉਂ ਕਰਿ ਆਏ ?। ਦੇਵ ਨ ਦਾਨਵ[4] ਕਿਨਹੂੰ ਖਾਏ?॥੬੦॥ਪੂਰਬ ਭਈ ਨ ਕਬਹੂੰ ਐਸੇ। ਦੇਹਿ ਸਹਿਤ ਆਏ ਅਬ ਜੈਸੇ। ਬਿਖਮ ਪਹਾਰ ਉਲੰਘੇ ਸਾਰੇ। ਯੌ ਸੁਨਿ ਸ਼੍ਰੀ ਗੁਰੁ ਬਚਨ ਉਚਾਰੇ ॥੬੧॥ ਦੋਹਰਾ॥ 'ਸੱਤਿਨਾਮ ਕਰਤਾ ਪੁਰਖੁ ਕੀਨ ਭਗਤਿ ਤਿਹ ਜੋਰ। ਮਾਰਗ ਭਲੇ ਪਛਾਨਿਕੈ ਆਏ ਤੁਮਰੀ ਓਰ ॥ ੬੨ ॥ ਚੌਪਈ॥ ਧਰਸੋ ਧਯਾਨ ਜਬ ਸ਼੍ਰੀ ਕਰਤਾਰਾ। ਸਭਿਹੀ ਮਾਰਗ ਭਯੋ ਸੁਖਾਰਾ। ਨਿਰੰਕਾਰ ਕੇ ਦਰਸ਼ਨ ਆਏ। ਦਾਨਵ ਦੇਵ[5] ਚਰਨ ਕੋ ਲਾਏ ॥ ੬੩ ॥ ਦਰਸ਼ਨ ਕੀ ਅਭਿਲਾਖ ਹਮਾਰੈ। ਬਰ ਦੀਜੈ ਜਿਉਂ ਬੇਗ ਨਿਹਾਰੈਂ। ਬਾਲ ਬੈਸ ਤੇ ਭਗਤ ਸਪੂਰਨ। ਮਹਿਮਾ ਅਧਿਕ ਤੋਰ ਗੁਨ ਰੂਰਨ[6]॥੬੪॥ ਜਾਨਹੁ ਨਾਨਕ ਨਾਮ ਹਮਾਰਾ। ਦਰਸ਼ਨ ਭਗਤਨ ਕੋ ਸੁਖਸਾਰਾ'। ਧ੍ਰੁਵ ਨੈ ਸੁਨਸੋ ਨਾਮ ਅਸ ਜਬ ਹੀ। ਨਮੋ ਕੀਨਿ ਕਰ ਜੋਰੇ ਤਬਹੀ॥੬੫॥ ਕਹਨ ਲਗਸੋ 'ਪੂਰਬ[7] ਸੁਧ ਪਾਈ। ਧਰਾਵਤਾਰ ਪ੍ਰਭੂ ਧਰਿ ਜਾਈ। ਆਨਿ ਨਿਕਟ ਮੁਝ ਦਰਸ਼ਨ ਦੀਨੋ। ਲੋਚਨ ਗੋਚਰ[8] ਸਫਲੀ ਕੀਨੋ' ॥੬੬॥ ਸ਼੍ਰੀ ਅੰਗਦ ਜੀ ਸੁਨੁ ਸੁਖ ਰਾਸੂ!। ਯੌਂ ਹਰਖਤਿ ਕਿਯ ਬਚਨ ਬਿਲਾਸੂ।ਕਿਤਿਕ ਕਾਲ ਬੈਠੇ ਜਗ ਸ੍ਵਾਮੀ। ਤਿਹ ਪਦ[9]ਕਵੀ* ਨਮਾਮਿ ਨਮਾਮੀਂ[10] ॥੬੭॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ'ਧ੍ਰੁਵ ਪ੍ਰਸੰਗ'ਬਰਨਨੰ ਨਾਮ ਬਹੱਤ੍ਰੋਮੋ ਅਧਜਾਯ॥੭੨॥

੭੩. [ਸੰਤ ਮੰਗਲ । ਸਚਖੰਡ ਵਿਖੇ ਸ਼੍ਰੀ ਅਕਾਲ ਪੁਰਖ ਮਿਲਣ ਪ੍ਰਸੰਗ]

ਦੋਹਰਾ–ਅਦਭੁਤ ਸੰਤ ਸਮਾਜ ਸਰੁ ਕਰਿ ਸ਼ਨਾਨ ਮਿਲਿ ਤਾਂਹਿ।
ਬਾਇਸ ਤੇ ਪਿਕ ਹੋਤਿ ਹੈ ਬਕ ਤੇ ਹੰਸ ਕਰਾਹਿ ॥ ੧ ॥

---

[1](ਭੂਚਰ) ਪ੍ਰਿਥਵੀ ਤੇ ਫਿਰਨ ਵਾਲੇ (ਮਨੁੱਖਾਂ) ਨੂੰ (ਖੇਚਰ) ਅਕਾਸ਼ ਵਿੱਚ ਫਿਰਨ ਵਾਲਿਆਂ ਵਿਚ ਕਿਸਨੇ ਪੁਚਾਇਆ ਹੈ ? [2]ਟੇਢਾ (ਅ) ਕਠਨ। [3]ਰਾਹ। [4]ਦੇਉ,ਦੈਂਤ। [5]ਸੁੰਦਰ। [6]ਪਹਿਲੇ ਹੀ। [7]ਨੇੜੂੰਦੀ ਦ੍ਰਿਸ਼ਟੀ। [8]ਚਰਣਾਂ ਤੇ। [9]ਨਮਸਕਾਰ ਹੈ, ਨਮਸਕਾਰ ਹੈ। *ਪਾ:–ਕਰੀ।

ਅਦਭੁਤ=ਅਚਰਜ। ਅਨੋਖਾ। [ਸੰਸ:, ਅਦਭੁਤ]
ਬਾਇਸ=ਕਾਂ [ਸੰਸ:, ਵਾਯਸ] ਭਾਵ—ਖੋਟੇ, ਕ੍ਰੂਰ, ਲੋਭੀ।
ਪਿਕ=ਕੋਇਲ। ਭਾਵ—ਗੁਣੀ, ਸ਼ੁਭ ਗੁਣਾਂ ਵਾਲੇ।
ਬਕ=ਬਗਲਾ, ਭਾਵ—ਦੰਭੀ, ਨੀਚ ਕਰਮਾਂ ਵਾਲੇ।
ਹੰਸ=ਹੰਸ ਪੰਛੀ, ਭਾਵ—ਸ੍ਰੇਸ਼ਟ, ਸੁਜਨ, ਸੰਤ, ਪਾਰਗਿਰਾਮੀ ਪੁਰਖ।

ਅਰਥ—ਸੰਤਾਂ ਦਾ ਸੰਗ ਇਕ ਅਚਰਜ ਸਹੋਦਰ ਹੈ ਕਿ ਜਿਨ੍ਹਾਂ ਨੂੰ ਮਿਲਨੇ (ਰੂਪੀ) ਇਸ਼ਨਾਨ ਕਰਨ ਨਾਲ ਕਾਂ ਤੋਂ ਕੋਇਲ ਹੋ ਜਾਂਦੇ ਹਨ (ਤੇ ਜੋ) ਬਗਲੇ ਤੋਂ ਹੰਸ ਬਣਾ ਲੈਂਦਾ ਹੈ।

ਸ਼੍ਰੀ ਬਾਲਾ ਸੰਤੁਰੁ ਵਾਚ ॥ ਚੌਪਈ ॥ **ਬਾਲਾ ਕਹਿਤਿ ਰੁਚਿਰ ਇਤਿਹਾਸਾ। ਸ਼੍ਰੀ ਅੰਗਦ ਜੀ ਸੁਨਿ ਸੁਖਰਾਸਾ।। ਹਮ ਕੋ ਧ੍ਰੁਵ ਲੋਕ ਮਹਿੰ ਛੋਰਾ। ਗਮ ਨੈ ਸੱਚ ਖੰਡ ਕੀ ਓਰਾ*** ॥ ੨ ॥ ਤਿਹ ਬ੍ਰਿਤੰਤ ਦੇਖਨੋ ਨਹਿੰ ਕੈਸੇ। ਜਨੋਂ ਮੈਂ

*ਇਸ ਅਧਯਾਯ ਵਿੱਚ ਕਵਿ ਜੀ ਨੇ ਸਤਿਗੁਰੂ ਜੀ ਦਾ ਸਚ ਖੰਡ ਜਾਣਾ, ਉਸ ਲੋਕ ਦੀ ਸ਼ੋਭਾ, ਵਾਹਿਗੁਰੂ ਜੀ ਦਾ ਰੂਪ, ਗੁਰ ਨਾਨਕ ਜੀ ਨਾਲ ਗੱਲ ਬਾਤ ਵਰਣਨ ਕੀਤੀ ਹੈ, ਇਹ ਸਾਰਾ ਵਰਣਨ ਉਨ੍ਹਾਂ ਨੇ ਮਨੁੱਖੀ ਬੋਲੀ ਵਿੱਚ ਮਨੁੱਖੀ ਪਦਾਰਥਾਂ ਦੁਆਰਾ ਐਉਂ ਕੀਤਾ ਹੈ ਜਿਵੇਂ ਕਿ ਓਹ ਕਿਸੇ ਪੰਚ ਭੌਤਕ ਸਰੀਰ ਧਾਰੀ ਲੋਕ ਤੇ ਵਜਕਤੀਆਂ ਦਾ ਵਰਣਨ ਕਰ ਰਹੇ ਹਨ। ਪਰ ਗੱਲ ਐਉਂ ਨਹੀਂ ਹੈ, ਸਚਖੰਡ ਤੇ ਸਾਈਂ ਆਪ ਜੋ ਕੁਛ ਓਹ ਹਨ ਪੰਚ ਭੌਤਕੀ ਨਹੀਂ, ਸਰਬ ਆਤਮ ਰੰਗ ਚਲੂਲ ਦੇ ਕ੍ਰਿਸ਼ਮੇ ਹਨ ਜੋ ਵਰਣਨ ਨਹੀਂ ਹੋ ਸਕਦੇ। ਉਥੋਂ ਦੇ ਵਰਣਨ ਨੂੰ ਗੁਰੂ ਜੀ ਨੇ ਆਪ ਕਿਹਾ ਹੈ 'ਨਾਨਕ ਕਥਨਾ ਕਰੜਾ ਸਾਰੁ'। ਫਿਰ ਜਦ ਵਰਣਨ ਕਰਨ ਦਾ ਜਤਨ ਕੀਤਾ ਜਾਏਗਾ ਤਾਂ ਸਾਡੀ ਸਮਝ ਗੋਚਰਾ ਕਰਨੇ ਲਈ ਮਨੁੱਖੀ ਸੁੰਦਰਤਾ ਦੇ ਸਾਮਾਨਾਂ ਤੇ ਪਦਾਂ ਵਿੱਚ ਹੀ ਕੀਤਾ ਜਾ ਸਕੇਗਾ। ਜੋ ਪਦਾਰਥ ਤੇ ਸਾਮਾਨ ਤੇ ਹਾਲਤਾਂ ਏਥੇ ਨਹੀਂ ਹਨ ਤੇ ਜਿਨ੍ਹਾਂ ਲਈ ਪਦ ਸਾਡੀ ਬੋਲੀ ਵਿਚ ਨਹੀਂ ਹਨ ਓਹ ਸਾਂਗੋ ਪਾਂਗ ਜੈਸੇ ਕਿ ਓਹ ਹਨ ਕਥੇ ਨਹੀਂ ਜਾ ਸਕਦੇ। ਗਹਿਣੇ ਤੇ ਕੱਪੜੇ ਜੋ ਵਰਣਨ ਕੀਤੇ ਹਨ ਉਹ ਬੀ ਸੁੰਦਰਤਾ ਤੇ ਛਬੀ ਦੱਸਣ ਲਈ ਹਨ, ਆਤਮ ਸੁੰਦਰਤਾ ਦੇ ਭੂਖਣ ਤੇ ਬਸਤ੍ਰ ਕੀ ਹਨ, ਕਿਵੇਂ ਹਨ, ਕੌਣ ਕਹਿ ਤੇ ਸਮਝ ਸਕਦਾ ਹੈ, ਸਾਰੇ ਵਰਣਨ ਦਾ ਮਤਲਬ ਛਬੀ ਤੋਂ ਹੈ ਜੋ ਅਕਹਿ ਹੈ। ਕਵਿ ਜੀ ਨੇ ਆਪ ਇਸੇ ਅਧਯਾਯ ਵਿੱਚ ਕਿਹਾ ਹੈ:—

ਸੱਚਖੰਡ ਕੀ ਉਪਮਾ ਜੋਈ। ਉਚਰ ਸਕੈ ਅਸ ਕਵਿ ਨਹਿੰ ਕੋਈ।
ਜਹਿੰ ਕੁੰਠਤਿ ਹ੍ਵੈ ਹੈ ਮਨ ਬਾਨੀ। ਕੈਸੇ ਪਰੈ ਤਾਸ ਗਤਿ ਜਾਨੀ॥ ੨੨॥
ਮਨ ਠਹਿਰਾਵਨ ਹੇਤ ਸੁਧਾਰੇ। ਕਹਉਂ ਰੁਚਿਰਤਾ ਕਛੁਕ ਸੁਧਾਰੇ।

ਸੋ ਕਵਿ ਜੀ ਸਾਡੀ ਸਮਝ ਗੋਚਰਾ ਕਰਨੇ ਲਈ ਉਸ ਸੁੰਦਰਤਾ ਨੂੰ ਜੋ ਅਗੰਮ ਹੈ, ਸਾਡੀ ਬੋਲੀ ਵਿਚ ਸਾਡੇ ਖਿਆਲਾਂ ਮੁਜਬ ਸੋਖਾ ਕਰਕੇ ਕਹਿੰਦੇ ਹਨ। ਇਸੇ ਪ੍ਰਕਾਰ ਚਾਰ ਮੁਕਤੀਆਂ, ਮੁਕਤੇ ਤੇ ਭਗਤਾਂ ਦੀ ਹਾਲਤ ਸਮਝਣੀ ਚਾਹੀਏ। ਫਿਰ ਜਿਸ ਵੇਲੇ ਵਾਹਿਗੁਰੂ ਦਾ ਰੂਪ ਵਰਣਨ ਕਰਦੇ ਹਨ, ਤਾਂ ਐਉਂ ਜਾਪਦਾ ਹੈ ਕਿ ਵਿਸ਼ਨੂੰ ਜੀ ਦਾ ਅਲੰਕਾਰ ਬੰਨ੍ਹ ਰਹੇ ਹਨ, ਪਰ ਅੱਗੇ ਜਾਕੇ ਆਪ ਹੀ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਸੁਨਨੋ ਸੁਨਾਵੋਂ ਤੈਸੇ। ਛਿਨਕ ਬਿਖੈ ਪਹੁੰਚੇ ਸੁਖਦਾਨੀ। ਜਹਂ ਸੁਠ ਰਚਨਾ ਬਨੀ ਮਹਾਨੀ ॥੨॥ ਅਨਿਕ ਬਿਧਿਨਿ ਕੇ ਉਪਬਨ ਰੂਰੇ। ਸ਼ਾਖਾ ਨਿਵੀਂ ਫਲਨ ਰਸ ਪੂਰੇ। ਕੁਸਮ ਬਾਟਿਕਾ ਬਨੀ ਸੁਹਾਈ। ਭੌਰ ਗੁੰਜਾਰ ਜਿਨਹਿੰ ਪਰ ਲਾਈ ॥ ੪॥ ਕਰਹਿੰ ਨਿਰੰਤਰ ਹਰਿ ਜਸ ਗਾਨਾ। ਹੰਸ, ਕੀਰ[1], ਪਿਕ[2], ਜੇ ਖਗ[3] ਨਾਨਾ। ਪੋਰ[4] ਵਡੋ ਸੁੰਦਰ ਉਜਿਆਰਾ[5]। ਹੀਰੇ ਮਾਣਿਕ ਲਗੇ ਅਪਾਰਾ ॥ ੫ ॥ ਅਹੈਂ ਭਗਤ ਜਿਨ ਮੋਖ ਸ਼ਲੋਕਾ[6]। ਬਿਚਰਤਿ ਹੈਂ ਹਰਖਤਿ ਬਿਨ ਸ਼ੋਕਾ। ਸੁਪਨੇ ਮਾਤਰ ਜਹਿੰ ਨ ਬਿਕਾਰਾ। ਰਿਦੈ ਪ੍ਰਕਾਸ਼ਹਿ ਗਯਾਨ ਅਪਾਰਾ ॥੬॥ ਸੁੰਦਰ ਮੰਦਰ ਕੰਚਨ ਕੇਰੇ। ਖਚੀ[7]

---

[1]ਤੋਤੇ। [2]ਕੋਇਲ। [3]ਪੰਛੀ। [4]ਦਰਵੱਜਾ। [5]ਰੌਸ਼ਨ। [6]ਸਾਲੋਕ ਨਾਮੇ ਮੁਕਤੀ (ਦੇਖੋ ਪੂਰਬਾਰਧ ਅਧਯਾਯ ੧ ਅੰਕ ੭੦ ਦੇ ਪਦ ਅਰਥ)। [7]ਜੜੀਆਂ ਹੋਈਆਂ।

[ਪਿਛਲੇ ਪੰਨੇ ਦੀ ਬਾਕੀ ਟੂਕ]

ਕਹਿੰਦੇ ਹਨ:—ਏਕ ਰੋਮ ਮਹਿ ਬਿਸ਼ਨੁ ਅਨੇਕਾ। ਬਿਧਿ, ਸ਼ਿਵ ਬਹੁ, ਕੋ ਕਰਹਿ ਬਿਬੇਕਾ। ਅਰਥਾਤ ਕ੍ਰੋੜਾਂ ਵਿਸ਼ਨੂ ਜਿਸ ਦੇ ਰੋਮ ਵਿਚ ਹਨ, ਬ੍ਰਹਮਾ, ਸ਼ਿਵ ਅਨਗਿਣਤ ਹਨ। ਜਿਸ ਤੋਂ ਸਪਸ਼ਟ ਹੋ ਗਿਆ ਕਿ ਸਭ ਤੋਂ ਉੱਚੇ ਤੇ ਸਭ ਦੇ ਸੁਆਮੀ "ਓਹੁ ਵੇਖੈ ਓਨਾ ਨਦਰਿ ਨ ਆਵੈ" ਜੀ ਦਾ ਸਰੂਪ ਕਵਿ ਜੀ ਸਾਡੀ ਬੋਲੀ ਵਿਚ ਸਾਡੇ ਖਯਾਲ ਗੋਚਰਾ ਕਰਨ ਲਈ ਵਰਣਨ ਕਰ ਰਹੇ ਹਨ ਤੇ ਸੁੰਦਰਤਾ ਦੇ ਸਾਰੇ ਸਾਮਾਨ ਕਹਿ ਕਹਿ ਕੇ ਸਾਡੇ ਅਗੇ ਵਿਸਮਾਦੀ ਰੂਪ ਬੰਨ੍ਹਣਾ ਚਾਹੁੰਦੇ ਹਨ, ਜਿਸ ਦਾ ਸਰੂਪ 'ਨ ਸੰਖੰ ਨ ਚਕ੍ਰੰ ਨ ਗਦਾ ਨ ਸਿਆਮੰ ॥ ਅਸਚਰਜ ਰੂਪੰ ਰਹੰਤ ਜਨਮੰ' ਹੈ,ਉਹਨਾਂ ਦੀ ਸੁੰਦਰਤਾ ਦਾ ਰੂਪ ਆਪਣੇ ਖਯਾਲ ਮੰਡਲ ਵਿਚ ਸ਼ਬਦਾਂ ਬੰਨ੍ਹਕੇ ਸਾਨੂੰ ਉਸ ਛਬੀ ਵਿਚ ਇਕ ਰੋਤਾ ਲਵਾਉਣ ਦਾ ਜਤਨ ਕਰ ਰਹੇ ਹਨ, ਓਹ ਕਿਸੇ ਮਾਨੁੱਖੀ ਰੂਪ ਦਾ ਵਰਣਨ ਨਹੀਂ ਕਰ ਰਹੇ, ਜਦ ਕਿ ਓਹ ਆਪ ਕਹਿੰਦੇ ਹਨ:—

ਮਹਿਮਾ ਤਿਹ ਕਹਿ ਕੌਣ ਸਕਾਈ। ਕੋਟ ਸ਼ੇਖ ਸਾਰਦ ਸਕੁਚਾਈ।
ਨੇਤਿ ਨੇਤਿ ਜਿਹ ਬੇਦ ਪੁਕਾਰਾ। ਸਭਿ ਕਵਿ ਕੋਵਿਦ ਲਹਿਤ ਨ ਪਾਰਾ ॥੬॥

ਇਹੋ ਗੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਉਸ ਉੱਚੇ ਮਾਲਕਾਂ ਦੇ ਮਾਲਕ ਲਈ ਕਹੀ ਹੈ 'ਨੇਤ ਨੇਤ ਕਥੰਤਿ ਬੇਦਾ ॥ ਊਚ ਮੂਚ ਅਪਾਰ ਗੋਬਿੰਦਹ ॥' ਜਿਸ ਸਾਈਂ ਦਾ ਰੂਪ ਕਵਿ ਜੀ ਨੇ ਆਕਾਰ ਵਾਲਾ ਬੱਧਾ ਹੈ, ਉਸ ਨੂੰ ਆਪ ਹੀ 'ਸਤਿ ਸ੍ਰੀ ਅਕਾਲ' ਤੇ 'ਅਕਾਲ' ਦੱਸਦੇ ਹਨ। ਜੋ ਵਜੂਦ ਕਾਲ ਰਹਤ ਹੈ ਉਹ ਨਿਰਾਕਾਰ ਹੈ। ਸੋ ਕਵਿ ਜੀ ਦਾ ਆਸ਼ਯ ਸਫ਼ੁਟ ਹੈ, ਵਾਹਿਗੁਰੂ ਜੀ ਦਾ ਮਿਲਾਪ ਤੇ ਗੁਫਤਗੂ ਬੀ ਸਾਡੇ ਖਿਆਲ ਗੋਚਰਾ ਕਰਨੇ ਲਈ ਸਾਡੇ ਪਿਤਾ ਪੁਤ੍ਰ ਦੇ ਮੇਲੇ ਵਾਂਙੂ ਕਹੇ ਹੈਨ। ਪੁਰਾਤਨ ਜਨਮ ਸਾਖੀ ਵਿੱਚ ਬੀ ਇਸੇ ਤਰ੍ਹਾਂ ਵਾਹਿਗੁਰੂ ਮਿਲਾਪ ਦਾ ਜ਼ਿਕਰ ਆਇਆ ਹੈ। ਸਤਿਗੁਰੂ ਨਾਨਕ ਦੇਵ ਜੀ ਨੇ ਆਪ ਵੀ ਵਾਹਿਗੁਰੂ ਜੀ ਦੇ ਆਪਣੇ ਮਿਲਾਪ ਨੂੰ ਐਉਂ ਕਥਨ ਕੀਤਾ ਹੈ:—

[ਬਾਕੀ ਟੂਕ ਅਗੇ ਅਗਲੇ ਪੰਨੇ ਪੈ ਹੈ]

ਮਣਿਨ[੧] ਜਗਮਗਤ[੨] ਘਨੇਰੇ। ਸਿਲਾ ਫਟਕ ਕੀ ਮਲਯ[੩] ਕਪਾਟਾ[੪]। ਮੁਕਤਾ[੫] ਕੀ ਤੋਰਣ[੬] ਦਰ ਠਾਟਾ[੭]॥੭॥ ਤਹਿੰ ਜਥ ਪਹੁੰਚੇ ਸ਼੍ਰੀ ਗੁਨ ਖਾਨੀ॥ ਭਗਤਨ ਸਭਿਨਿ ਬੰਦਨਾ ਠਾਨੀ। ਅਨਿਕ ਭਾਂਤਿ ਕੀ ਉਸਤਤਿ ਕਰਿਕੈ। ਪਰਮ ਸੁਖੀ ਭੇ ਰੂਪ ਨਿਹਰਿਕੈ॥੮॥ ਤਹਿੰ ਤੇ ਗਮਨੇ ਬਹੁਰ ਅਗਾਰੀਅਨੀ ਮੰਦਿਰਨ ਉਪਮਾ ਭਾਰੀ। ਅਜਰਨ ਬਿਖੈ[੮] ਮਣਿਨ[੯] ਗਚਕਾਰੀ। ਜਿਨਕੇ ਬਰਣ ਅਨੇਕ ਪ੍ਰਕਾਰੀ ॥੯॥ ਬਸਹਿੰ ਭਗਤ ਤਿਨ ਬੀਚ ਅਨੂਪਾ।ਜਿਨਹੀ ਪਾਈ ਮੋਖ ਸਰੂਪਾ[੧੦]। ਪੀਤ ਬਸਨ ਤਨ ਸ਼ਯਾਮ ਸੁ ਬਰਨਾ। ਅਤਿ ਸੁੰਦਰ ਛਬਿ ਮਨ ਕੀ ਹਰਨਾ[੧੧] ॥ ੧੦ ॥ ਦੋਹਰਾ ॥ ਨੀਲ ਸ਼ਿਲਾ ਪਰ ਭੋਰ-ਜਿਉਂ[੧੨] ਆਤਪ[੧੩] ਪਰਜੋ ਸੁਹਾਇ। ਕੁੰਡਲ ਮੀਨਾਕਾਰ[੧੪] ਜੋ ਪਹਿਰੇ ਕਰਨ[੧੫] ਸੁਭਾਇ[੧੬] ॥ ੧੧ ॥ ਚੌਪਈ ॥ ਚਾਰੁ ਭੁਜਾ ਭੂਖਨ ਜਿਨ ਚਾਰੂ। ਕੰਕਨ[੧੭] ਅੰਗਦ[੧੮] ਮੁੱਦ੍ਰਿਕ[੧੯] ਧਾਰੂ। ਸੀਸ ਕਿਰੀਟ ਧਰੇ ਛਬਿ ਪਾਵਤਿ। ਅਤਿ ਕੁੰਤਲ[੨੦] ਕਚ[੨੧] ਮਨਹਿੰ ਚੁਰਾਵਤਿ ॥ ੧੨ ॥ ਤਹਾਂ ਪਹੁਚੇ ਜਾਇ

---

[੧]ਮਣੀਆਂ।[੨]ਚਮਕਦੀਆਂ।[੩]ਚੰਦਨ ਦੇ।[੪]ਤਖਤੇ।[੫]ਮੋਤੀਆਂ ਦੀਆਂ।[੬]ਬੰਦਨਵਾਰਾਂ। [੭]ਦਰਾਂ ਤੇ ਸਜਾਈਆਂ ਹਨ। [੮]ਵੇਹੜਿਆਂ ਵਿਚ। [੯]ਮਣੀਆਂ ਦੀ। [੧੦]ਸਾਰੂਪ ਨਾਮੇ ਮੁਕਤੀ। [੧੧]ਮਨ ਹਰਨ ਵਾਲੀ। [੧੨]ਸਵੇਰ ਵੇਲੇ ਜਿਵੇਂ। [੧੩]ਧੁੱਪ। [੧੪]ਜ਼ਾਉ (ਅ) ਮੱਛੀ ਆਕਾਰ ਵਾਲੇ। [੧੫]ਕੰਨਾਂ ਵਿਚ। [੧੬]ਸ਼ੋਭਦੇ ਹਨ। [੧੭]ਕੜੇ। [੧੮]ਬਹੁੱਟੇ। [੧੯]ਛੱਲੇ, ਮੁੰਦਰੀਆਂ। [੨੦]ਕੁੰਡਲਦਾਰ। [੨੧]ਵਾਲ।

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਛਾਡੀ ਸਚੈ ਮਹਲਿ ਖਸਮਿ ਬੁਲਾਇਆ ॥ ਸਚੀ ਸਿਫਤਿ ਸਾਲਾਹਿ ਕਪੜਾ ਪਾਇਆ ॥

[ਵਾਰ ਮਾਝ ਮ: ੧

ਮੁਰਾਦ ਸਾਰੇ ਦੀ ਕੇਵਲ ਇਹ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਅਰੰਮ ਵਿੱਚ ਵਾਹਿਗੁਰੂ ਜੀ ਦੇ ਸੰਪੂਰਨ ਮੇਲ ਨੂੰ ਪ੍ਰਾਪਤ ਸੇ। ਖਿਆਲ ਦੀ ਉਡਾਰੀ, ਮਨੋ-ਕਲਪਿਤ ਵਿਚਾਰਾਂ ਵਿਚ ਯਾ ਗਿਆਨ ਦੇ ਸ਼ੂਨ ਅਕਾਸ਼ਾਂ ਦੇ ਭਾਵਾਂ ਵਿਚ ਨਹੀਂ, ਪਰ ਸੱਚ ਮੁੱਚ ਵਾਹਿਗੁਰੂ ਜੀ ਨਾਲ ਪਰਤੱਖ ਮਿਲਾਪ ਪ੍ਰਾਪਤ ਸਭ ਤੋਂ ਉੱਚੇ ਉਸੇ ਸੱਚੇ ਦੇ ਸਰੂਪ ਦੇ ਰੂਪ ਸੇ। ਉਹਨਾਂ ਦੇ ਦੇਹ ਧਾਰਕੇ ਬੀ ਵੇਈਂ ਪਰਵੇਸ਼ ਵੇਲੇ ਤੇ ਫੇਰ ਇਸ ਸੱਚੀ ਮੁੱਚੀ ਦੇ ਮਿਲਾਪ ਨੂੰ ਵਰਣਨ ਕਰਨ ਦੇ ਏਹ ਤ੍ਰੀਕੇ ਹਨ, ਜਿਨ੍ਹਾਂ ਮਿਲਾਪਾਂ ਦਾ ਅਸਲ ਹਾਲ, ਰੂਪ, ਰੰਗ; ਸੁਆਦ ਸਤਿਗੁਰੂ ਜੀ ਨੂੰ ਹੀ ਪਤਾ ਹੈਨ, ਯਾ ਜਿਨ੍ਹਾਂ ਨੂੰ ਕ੍ਰਿਪਾ ਕਰਕੇ ਉਹ ਉਸੇ ਮਿਲਾਪ ਦੀ ਕੁਹ ਬਖਸ਼ ਦੇਣ ਉਨ੍ਹਾਂ ਨੂੰ ਸੁਆਦ ਆ ਜਾਂਦਾ ਹੈ। ਬਾਕੀ ਕਵੀ ਆਦਿਕਾਂ ਨੇ ਬੀ ਆਪੋ ਆਪਣੀ ਮਤਿ ਦੀ ਤਾਕਤ ਅਨੁਸਾਰ ਉਸ ਅਕਹਿ ਗੱਲ ਨੂੰ ਸਾਡੇ ਸਮਝਣੇ ਨਮਿੱਤ ਵਰਣਨ ਕਰਨਾ ਹੈ, ਉਹਨਾਂ ਦਾ ਵਰਣਨ ਇਕ ਜਤਨ ਹੈ ਦੱਸਣ ਦਾ ਨਾ ਦੱਸੇ ਜਾ ਸੱਕਣ ਵਾਲੇ ਹਾਲ ਨੂੰ। ਸਰਬੱਗ ਕੋਈ ਨਹੀਂ ਸਿਵਾਏ ਸਤਿਗੁਰੂ ਜੀ ਦੇ।

ਕ੍ਰਿਪਾਲਾ। ਮਿਲੇ ਭਗਤ ਉਠਿ ਪ੍ਰੇਮ ਬਿਸਾਲਾ। ਬੰਦਨ ਕਰਹਿੰ ਬੰਦਿ ਕਰ ਦੋਊ। ਪਰਮ ਅਨੰਦ ਪਾਇ ਉਰ ਸੋਊ ॥ ੨੩॥ ਪਰਸੰਸਹਿੰ[1] 'ਤੁਮ ਆਦਿ'[2] ਅਨਾਦੂ[3]। ਸਰਬ ਜਨਨ[4] ਦਾਨੀ ਅਹਿਲਾਦੂ[5]। ਮਹਿਮਾ ਨਾਮ ਜਗਤ ਬਿਸਤਾਰਕ[6] ਜੁਗ ਜੁਗ ਭਗਤਨ ਕੋ ਰਖਵਾਰਕ[7]॥੨੪॥ ਮ੍ਰਿਦੁਲ ਮਧੁਰ ਤਿਨ ਸੋਂ ਬਚ ਕਹਿਕੈ। ਗਮਨੇ ਪ੍ਰਭੁ ਦਰਸ਼ਨ ਹਿਤ ਚਹਿਕੈ। ਗੇ ਆਗੇ ਬੇਦੀ ਕੁਲ ਦੀਪਾ। ਜਹਿੰ ਜਨ ਪਾਈ ਮੋਖ ਸਮੀਪਾ[8] ॥ ੨੫ ॥ ਤਿਹ ਕੀ ਮਹਿਮਾ ਕੌਨ ਉਚਰਿਹੀ। ਜੇ ਸਦੀਵ ਦਰਸ਼ਨ ਅਨੁਸਰਿਹੀ। ਤਹਿੰ ਜਬ ਪਹੁੰਚੇ ਦੀਨਾਨਾਥੂ। ਉਠਿ ਕਰਿ ਸਰਬ ਮਿਲੇ ਹਿਤ ਸਾਥੂ॥੨੬॥ ਪੁਨ ਆਵਾ ਸ਼੍ਰੀ ਪ੍ਰਭੁ ਦਰਬਾਰਾ। ਕੋਟ[9] ਸੂਰ[10] ਸਮ ਜਗਮਗਕਾਰਾ[11]। ਮਰਕਤਿ[12] ਪਦਮ-ਰਾਗ[13] ਛਬਿ ਭਾਰੀ। ਮੀਨਾਕਾਰ ਜਹਾਂ ਗਚਕਾਰੀ ॥ ੨੭ ॥ ਹਾਟਕ[14] ਫਟਕ[15] ਪ੍ਰਵਾਲਨ[16] ਥੰਭਾ। ਜਿਨ ਬਿਲੋਕਿ ਮਨ ਹੋਤਿ ਅਚੰਭਾ। ਹਰਿਤ ਮਣਿਨ ਮਾਣਿਕ ਬਿਚਿ ਹੀਰੇ। ਬਿਰਚੇ[17] ਕੋਰ[18] ਕਾਢਿ ਸੁਠ[19] ਚੀਰੇ ॥੨੮॥ ਮੁਕਤਾ ਮਾਲਨ ਝਾਲਰ ਝਾਈ। ਦੂਸਰ ਦਿਪਹਿ ਤਿਨਹਿ ਕੀ* ਨਯਾਈ[20]। ਚੀਰ ਪਰੋਜਨ[21] ਰਚੇ ਸਰੋਜਾ[22]। ਜਿਨਹਿੰ ਬਿਲੋਕਿ ਲਜਾਇ ਮਨੋਜਾ[23] ॥ ੨੯ ॥ ਮੋਚਕ ਮਣਿ ਕੇ[24] ਕ੍ਰਿੰਗੁ[25] ਬਨਾਏ। ਰਚੇ ਰੁਚਿਰ ਛਬਿ ਕੌਨ ਗਨਾਏ। ਬੀਚ ਬਚਿੱਤ੍ਰ ਬਿਤਾਨ[26] ਬਨਾਵਾ†। ਲਗੀ ਡੋਰ ਮਖ਼ਤੂਲ[27] ਸੁਹਾਵਾ ॥੩੦॥ ਸੱਚਖੰਡ ਕੀ ਉਪਮਾ ਜੋਈ। ਉਚਰਿ ਸਕੈ ਅਸ ਕਵਿ ਨਹਿੰ ਕੋਈ। ਜਹਿੰ ਕੁੰਠਤਿ[28] ਹ੍ਵੈ ਹੈ ਮਨ ਬਾਨੀ। ਕੈਸੇ ਪਰੈ ਤਾਸ ਗਤਿ ਜਾਨੀ ॥ ੩੧ ॥ ਮਨ ਠਹਿਰਾਵਨ ਹੇਤੁ ਸੁਖਾਰੇ। ਕਹੌਂ ਰੁਚਿਰਤਾ ਕਛੁਕ ਸੁਧਾਰੇ। ਸਬਜ਼ ਸ਼ਯਾਮ ਮਣਿ ਰੰਗ ਅਨੇਕਾ। ਪਦਮਰਾਗ[29] ਕੋ

[1]ਭਾਵ ਸਾਰੂਪ ਮੁਕਤੀ ਵਾਲੇ ਭਗਤਾਂ ਨੇ ਗੁਰੂ ਜੀ ਦੀ ਮਹਿੰਮਾ ਕੀਤੀ। [2]ਹੋਰਨਾਂ ਦੀ ਆਦਿ। [3]ਆਦਿ ਰਹਿਤ। [4]ਦਾਸਾਂ ਦੇ। [5]ਅਨੰਦ ਦਾਤਾ। [6]ਫੈਲਾਵਣ ਵਾਲੇ। [7]ਰੱਖਜ਼ਾ ਕਰਨ ਵਾਲੇ। [8]ਸਾਮੀਪ ਨਾਮੇ ਮੁਕਤੀ। [9]ਕ੍ਰੋੜਾਂ। [10]ਸੂਰਜਾਂ। [11]ਚਮਕ ਰਿਹਾ ਹੈ। [12]ਪੰਨੇ (ਅ) ਨੀਲਮ। [13]ਲਾਲ ਮਣੀਆਂ। [14]ਸੋਨੇ। [15]ਬਿਲੌਰ। [16] ਗੁਲੀਆਂ ਦੇ। [17]ਬਣਾਏ। [18]ਨੋਕਾਂ। [19]ਚੰਗੀ ਤਰ੍ਹਾਂ। [20]ਮੋਤੀਆਂ ਦੀ ਲੜੀਆਂ ਦੀ ਝਾਲਰ ਦੀ ਝਮਕ (ਪ੍ਰਤਿਬਿੰਬਤ ਹੋਕੇ) ਦਿਪਤ ਹੋ ਰਹੀ ਹੈ ਕਿ ਮਾਨੋਂ ਉਨ੍ਹਾਂ ਵਰਗੀ ਦੂਸਰੀ (ਹੋਰ) ਹੈ। [21]ਚੀਰਕੇ ਫੀਰੋਜ਼ੇ। [22]ਕਵਲ ਬਣਾਏ। [23]ਕਾਮਦੇਵ। [24]ਕਾਲੀਆਂ ਮਣੀਆਂ ਦੇ। [25]ਡੋਰੇ। [26]ਚੰਦੋਆ। [27]ਵੱਟੀ ਹੋਈ ਰੇਸ਼ਮ ਦੀ। [28]ਸੰਨ, ਸੰਕੁਚਿਤ। *ਹੋ ਸਕਦਾ ਹੈ ਕਿ ਅਸਲ ਵਿਚ ਪਾਠ—ਤਰਨਿ ਕੀ—ਸੀ, ਭਾਵ ਇਹ ਕਿ ਮੋਤੀ ਮਾਲਾ ਦੀ ਝਾਲਰ ਦੂਸਰੇ ਸੂਰਜ ਵਾਂਙੂ ਪ੍ਰਕਾਸ਼ਦੀ ਹੈ। †ਪਾ:—ਬਸਾਵਾ।

ਕਰੈ ਬਿਬੇਕਾ[1] ॥੨੨॥ ਫਰਸ਼ ਰੁਚਿਰ ਕਿਧ ਅਜਰ[2] ਮਝਾਰੀ। ਅਦਕੁਤ ਦੇਖਤਿ ਹੀ ਮਨੁਹਾਰੀ। ਮੱਧ ਸਿੰਘਾਸਨ ਸੁੰਦਰ ਸੋਹੈ। ਭਾਨੁ ਅਨਿਕ[3] ਨ ਪਟੰਤਰ[4] ਕੋ ਹੈ ॥੨੩॥ ਸਦਾ ਸੱਚਿਦਾ ਨੰਦ ਕ੍ਰਿਪਾਲਾ। ਤਿਹ ਪਰ ਬੈਠੇ ਸੁਖਦ[5] ਅਕਾਲਾ। ਬ੍ਰਿੰਦ[6] ਤੜਿਤ[7] ਕੀ ਛਟਾ[8] ਸਮੇਟੀ। ਜਨੁ ਸੋਹੈ ਘਨ[9] ਘਟਾ ਸਹੇਟੀ[10] ॥ ੨੪ ॥ ਜਨੁ[11] ਰਵਿ[12] ਬਿਧੁ[13] ਬਹੁ ਹੈ ਇਕਠਾਈ। ਨੀਲ[14] ਮਣਿਨ[15] ਗਿਰ ਲੀਨ ਉਚਾਈ[16]। ਪਦ ਅਰਬਿੰਦ ਮ੍ਰਿਦੁਲ ਅਰੁਨਾਰੇ[17]।ਸ਼ੋਭਾ ਨਖਨ[18]ਸਕਲ ਸਸਿ[19]ਹਾਰੇ॥੨੫॥ਬਸਹਿੰ ਸਦੀਵ ਮੁਨੀ ਮਨਜੋਗੀ।ਧਰਹਿੰ ਸਮਾਧਿ ਧਯਾਨ ਰਸ ਭੋਗੀ[20]।ਨੂਪਰ[21] ਮਣਿਮਯ[22] ਬਨੇ ਮਨੋਗਾ[23]।ਜਿਨ ਕੋ ਸ਼ਬਦ ਸੁਖਦ ਤਿਹੁ ਲੋਗਾ ॥੨੬॥ ਸੁੰਦਰ ਜੰਘ ਸਰਸ ਕਦਲੀ ਕੀ[24]। ਚਲਿਤ ਲਲਿਤ ਗਤਿ[25] ਭਾਵਤਿ ਜੀ ਕੀ। ਪ੍ਰਿਥੁਲ[26] ਨਿਤੰਬ[27] ਪੀਤ ਕਟ[28] ਧੋਤੀ। ਛੁਦ੍ਰ ਘੰਟਕਾ[29] ਮਣਿਮਯ ਜੋਤੀ ॥ ੨੭ ॥ ਉਦਰ ਰੇਖ ਤ੍ਰੈ[30] ਨਾਭਿ ਗੰਭੀਰਾ। ਮਨਹੁ ਕੁੰਮਰੀ[31] ਜਮੁਨਾ ਨੀਰਾ। ਕਿਧੌਂ ਕਾਮ ਕੋ ਕੂਪ* ਸੁਹਾਵਾ ਵੱਖਸਥਲ[32] ਆਯੁਤ[33] ਛਬਿ ਪਾਵਾ॥੨੮॥ਹਾਥੀ ਹਾਥਿ[34] ਸਰਬ ਭੁਜਦੰਡਾ। ਦੁਸ਼ਟਨ ਖੰਡਨ ਕੋ ਬਰਬੰਡਾ[35]। ਅੰਗਦ[36] ਕਟਕ[37] ਮੁੱਦ੍ਰਿਕਾ[38] ਜੋਈ। ਪਹਿਰੇ ਪੇਖਤਿ ਮਨ ਹਰਿ ਲੋਈ ॥੨੯॥ਕਰ ਕਮਲਨ ਮਹਿੰ ਸ਼ਸਤ੍ਰ ਸੁਹਾਏ। ਜਿਨਹਿੰ ਬਿਲੋਕਤਿ ਸ਼ੱਤ੍ਰੂ ਪਲਾਏ। ਚਾਰ ਭੁਜਾ ਸੋਹਿਤਿ ਅਤਿ ਚਾਰੂ। ਉਨਤ[39] ਸਿਕੰਧ[40] ਬ੍ਰਿਖਭੁ ਅਨੁਹਾਰੂ[41] ॥ ੩੦॥ਪੀਤ ਬਸਨ ਜਿਨ ਪਰ ਅਤਿ ਸੋਹੈਂ। ਤੜਿਤਾ ਕੀ ਛਬਿ ਕੋ ਜੋ ਮੋਹੈ। ਉਰ ਪਰ[42] ਬਨੀ ਲਲਿਤ ਬਨਮਾਲਾ[43] । ਕੰਬੁ[44] ਗ੍ਰੀਵ[45] ਤ੍ਰੈ ਰੇਖ ਬਿਸਾਲਾ ॥ ੩੧ ॥ ਚਾਰੁ ਚਿਬੁਕ[46] ਉਪਮਾ ਨ ਬਿਸ਼ੇਖੀ[47]। ਸੋ ਜਾਨਹਿ

[1]ਕੌਣ ਗਿਣੇ। [2]ਵੇਹੜੇ। [3]ਅਨੇਕਾਂ ਸੂਰਜ। [4]ਸਦਰਸ਼। [5]ਸੁਖਦਾਤੇ। [6]ਸਮੂਹ। [7]ਬਿਜਲੀਆਂ। [8]ਪ੍ਰਕਾਸ਼। [9]ਬੱਦਲ। [10]ਇਕੱਠੀ ਕੀਤੀ ਹੈ। [11]ਮਾਨੋ। [12]ਸੂਰਜ। [13]ਚੰਦਰਮਾ। [14]ਨੀਲੀ। [15]ਮਣੀਆਂ ਦਾ। [16]ਪਹਾੜ ਉਠਾ ਲਿਆ ਹੈ। [17]ਲਾਲ। [18]ਨਹੁੰਆਂ ਦੀ। [19]ਸਾਰੇ ਚੰਦਰਮਾਂ (ਅ) ਚੰਦ ਦੀਆਂ ਟੁਕੜੀਆਂ, ਚੰਦ ਕਲਾ। [20]ਭੋਗਦੇ ਹਨ । [21]ਝਾਂਜਰ । [22]ਮਣੀਆਂ ਰੂਪ। [23]ਸੁੰਦਰ। [24]ਕੋਲੇ ਵਰਗੀਆਂ। [25]ਸੁੰਦਰ ਚਾਲ ਚਲਦੇ ਹਨ। [26]ਚੌੜੇ। [27]ਪੱਟ। [28]ਲੱਕ ਨਾਲ। [29]ਤੜਾਗੀ। [30]ਤ੍ਰਿਵਲੀ। [31]ਘੁਮਣਘੇਰੀ। [32]ਵੱਖੀ ਅਸਥਾਨ। [33]ਚੌੜਾ। [34]ਹਾਥੀ ਦੇ ਸੁੰਡ ਵਰਗੀਆਂ। [35]ਬਲਵਾਨ। [36]ਬੁਹੱਟੇ। [37]ਕੜੇ। [38]ਛੱਲੇ। [39]ਉੱਚੇ। [40]ਮੋਢੇ। [41]ਬੈਲ ਵਰਗੇ। [42]ਛਾਤੀ ਤੇ। [43]ਸੁੰਦਰ ਮਾਲਾ। [44]ਸ਼ੰਖ(ਵਰਗੀ)। [45]ਗਰਦਨ ਵਿਚ। [46]ਸੁਹਣੀ ਠੋਡੀ। [47]ਜਿਸ ਤੋਂ ਵੱਧ ਉਪਮਾਂ ਹੋਰ ਕੋਈ ਨਹੀਂ ਹੈ। *ਪਾਃ—ਰੂਪ।

ਜਿਨ ਨੈਨਹੁ ਦੇਖੀ। ਅਤਿ ਸੁੰਦਰ, ਮ੍ਰਿਦੁ, ਬੋਲ ਕਪੋਲਾ[1]। ਮੰਦ ਮੰਦ ਮੁਸ਼ਕਯਾਨ ਅਮੋਲਾ ॥ ੨੨ ॥ ਕੋਟ ਮਯੰਕਨ[2] ਸਮ ਮੁਖਮੰਡਲ। ਮਕਰਾਕ੍ਰਿਤ[3] ਸੋਹਤਿ ਸ਼ੂਤ[4] ਕੁੰਡਲ[5]। ਉਤਪਲ[6] ਦਲ[7] ਪ੍ਰਫੁੱਲਿਤ ਲੋਚਨ[8]। ਭਗਤਨ ਕੇਰੋ ਤਾਪ ਤ੍ਰੈ ਮੋਚਨ[9] ॥ ੨੩ ॥ ਕ੍ਰਿਪਾ ਭਰੀ ਬਹੁ ਚਾਰੁ ਚਿਤੋਨੈ[10]। ਬਾਂਕੀ ਕੋਰ[11] ਮਹਾਂ ਸੁਖ ਭੌਨੈ। ਮੋਚਕ ਕਚ ਕੁੰਤਲ[12] ਘੁੰਘਰਾਰੇ। ਮਧੁਪਨ[13] ਕੀ ਦੁਤਿ ਜਿਨ ਪਿਖਿ ਹਾਰੇ ॥ ੨੪ ॥ ਭਾਲ ਬਿਸਾਲ ਕਿਰੀਟ[14] ਸੁਹਾਵਾ। ਛਤ੍ਰ ਚੰਦ੍ਰਮਾ ਦੇਖਿ ਲਜਾਵਾ। ਚੌਰ ਢੁਰਤਿ ਚਹੁੰ ਦਿਸ਼ ਤੇ ਚਾਰੂ। ਮਨਹੁ ਭਾਨੁ ਕਰ ਪ੍ਰਭਾ ਅਪਾਰੂ[15] ॥ ੨੫ ॥ ਮਹਿਮਾ ਤਿਹ ਕਹਿ ਕੌਨ ਸਕਾਈ। ਕੋਟ ਸ਼ੇਖ ਸਾਰਦ[16] ਸਕੁਚਾਈ[17]। —ਨੇਤਿ ਨੇਤਿ-ਜਿਹ ਬੇਦ ਪੁਕਾਰਾ ਸਭਿ ਕਵਿ ਕੋਵਿਦ[18] ਲਹਤਿ ਨ ਪਾਰਾ ॥੨੬॥ ਮੈਂ ਮਤਿ ਮੰਦ ਕਹਾਂ ਲਗ ਬਰਨੌਂ। ਸਿੰਧ[19] ਪਾਰ ਜਿਵ ਕੀਟੀ ਤਰਨੌ। ਮਸ਼ਕ ਮੇਰੁ ਕਿਵ ਸਕਹਿ ਉਠਾਈ। ਕਿਉਂ ਨਭ[20] ਅੰਤ ਜੰਤੁ[21] ਲਘੁ ਪਾਈ॥੨੭॥ ਜਿਹ ਸੱਤਾ ਕੇ[22] ਅਜਾ[23] ਅਲੰਬਾ[24]। ਸਿਰਜਤਿ ਹੈ ਬ੍ਰਹਮੰਡ ਕਦੰਬਾ[25]। ਏਕ ਰੋਮ ਮਹਿ ਬਿਸ਼ਨੁ ਅਨੇਕਾ। ਬਿਧਿ ਸ਼ਿਵ ਬਹੁ ਕੋ ਕਰਹਿ ਬਿਬੇਕਾ ॥ ੨੮ ॥ ਬ੍ਰਿੱਖ ਉਦੰਬਰ[26] ਜਨੌਂ ਜਿਹ ਕਾਯਾ। ਲਾਰੇ ਫਲ ਬ੍ਰਹਮੰਡ ਨਿਕਾਯਾ[27]। ਉਤਪਤਿ ਪਾਲਨ ਅਰੁ ਸੰਹਰਤਾ[28]। ਤੀਨਦੇਵ ਸਭਿ ਮਹਿ ਅਸ ਕਰਤਾ ॥੨੯॥ ਜਿਹ ਸਥਾਨ ਬੈਸੇ ਜਗਰਾਈ[29]। ਤਹਿਂ ਪਹੁੰਚੇ ਸਿੱਖਨ ਸੁਖਦਾਈ। ਕੀਨ ਡੰਡੌਤ ਜੋਰਿ ਜੁਗ ਹਾਥਾ। ਠਾਂਢੇ ਪੁਨ ਬੇਦੀ ਕੁਲ ਨਾਥਾ ॥੪੦॥ ਮੰਦ ਮੰਦ ਸ਼੍ਰੀ ਮੁਖ ਮੁਸ਼ਕਾਵਨ। ਮ੍ਰਿਦੁਲ ਮਧੁਰ ਬੋਲੇ ਬਚ ਪਾਵਨ। 'ਜਗ ਪ੍ਰਗਟੀ ਕਲਿ ਕਾਲ ਕੁਚਾਲੀ। ਮਨਹੁ ਲਗੀ ਦੋ ਜ੍ਵਾਲ[30] ਬਿਸਾਲੀ ॥ ੪੧ ॥ ਬਿਸ਼ੈ ਬਿਖੈ[31] ਹੈ ਲਪਟ[32] ਅਧੀਰਾ। ਵਡੋ ਰੋਗ ਸੋਂ ਬਹੀ ਸਮੀਰਾ[33]। ਦੰਭ[34] ਮੋਹ ਤੇ ਆਦਿ ਬਿਕਾਰਾ। ਲਾਟੈਂ ਅਤਿ

---

[1]ਗਲ੍ਹਾਂ। [2]ਕ੍ਰੋੜਾਂ ਚੰਦ੍ਰਮਾਂ। [3]ਮੱਛੀ ਆਕਾਰ ਦੇ। [4]ਕੰਨੀਂ। [5]ਵਾਲੇ। [6]ਕਵਲ ਦੇ। [7]ਪੱਤੇ (ਵਤ)। [8]ਨੇਤ੍ਰ। [9]ਤਿੰਨ ਤਾਪ ਦੂਰ ਕਰਨ ਲਈ। [10]ਦ੍ਰਿਸ਼ਟੀ। [11]ਮਟੱਕਾ। [12]ਕੁੰਡਲ ਵਾਲੇ। [13]ਭੌਰਿਆਂ। [14]ਮੁਕਟ। [15]ਮਾਨੋ ਸੂਰਜ ਦੀਆਂ ਕਿਰਨਾਂ ਨੇ ਇਹ ਅਪਾਰ ਸ਼ੋਭਾ (ਰਚੀ ਹੈ)। [16]ਕ੍ਰੋੜਾਂ ਸ਼ੇਸ਼ਨਾਗ ਤੇ ਸਰਸ੍ਵਤੀਆਂ। [17]ਸੰਕੋਚਦੇ ਹਨ। [18]ਪੰਡਿਤ। [19]ਸਮੁੰਦਰ। [20]ਅਕਾਸ਼ ਦਾ। [21]ਜੀਵ। [22]ਜਿਸ ਦੀ ਤਾਕਤ ਤੇ। [23]ਬ੍ਰਹਮਾ (ਅ) ਮਾਯਾ। [24]ਆਸਰੇ ਹੈ। [25]ਸਮੂਹ। [26]ਗੁੱਲਰ। [27]ਸਮੂਹ। [28]ਨਾਸ਼ਕਰਤਾ। [29]ਜਗਤ ਦੇ ਸ੍ਵਾਮੀ। [30]ਬਲ ਅਗਨੀ, ਜੰਗਲ ਦੀ ਅੱਗ। [31]ਵਿਸ਼ਿਆਂ ਵਿਚ। [32]ਲੰਪਟ। [33]ਹਵਾ। [34]ਪਖੰਡ।

ਬਿਕਰਾਲ[੧] ਅਪਾਰਾ ॥ ੪੨ ॥ ਮਾਨਵ[੨] ਬ੍ਰਿੰਦਹਿੰ[੩] ਜਰਤਿ[੪] ਪੁਕਾਰਤਿ[੫]। ਪਾਇ ਤਾਪ ਪੀਰਾ[੬] ਨਰ ਆਰਤ*। ਤੁਮ ਧਾਰਾਧਰਿ[੭] ਸਰਸ[੮] ਪਠਾਏ। ਮਧੁਰ ਮਧੁਰ[੯] ਧੁਨਿ ਕੀਰਤਿ ਗਾਏ ॥ ੪੩ ॥ ਨਾਮ ਸੁਜਸ[੧੦] ਜਿਸ ਮਹਿੰ ਬਰ ਬਾਰਾ[੧੧]। ਅਹੈ ਹੁਤਾਸਨ[੧੨] ਨਾਸ਼ਨਹਾਰਾ[੧੩]। ਅਤਿ ਸੀਤਲਤਾ[੧੪] ਭਗਤਿ ਸੁਹਾਈ। ਨਿਜਸਰੂਪ ਸਮਝਨ ਸੁਖ ਪਾਈ ॥ ੪੪ ॥ ਜਰਤਜੋਂ[੧੫] ਨਰਨ[੧੬] ਉਬਾਰਨ[੧੭] ਕਾਰਨ। ਜਗ ਪ੍ਰਗਟੇ ਤੁਮ ਦੰਭ[੧੮] ਬਿਦਾਰਨ। ਸੋ ਕਾਰਜ ਸਭਿ ਹੀ ਕਰਿ ਆਏ। ਕਿਧੌਂ[੧੯] ਰਹਜੋ ਕਰਨੋ ਕਿਤ[੨੦] ਥਾਏ?' ॥ ੪੫ ॥ ਦੋਹਰਾ ॥ ਸੁਨਿ–ਸਤਿ ਸ੍ਰੀ ਅਕਾਲ[੨੧]–ਤੇ ਅਸ ਪੂਕਾਰ ਕੇ ਬੈਨ। ਬੋਲੇ ਸ਼੍ਰੀ ਨਾਨਕ ਤਬੈ ਜੋ ਸਿੱਖਨ ਸੁਖ ਦੈਨ ॥ ੪੬ ॥ ਚੌਪਈ ॥ 'ਹੁਤੇ ਅਠਾਰਹਿੰ ਸਾਗਰ[੨੨] ਟਾਪੂ[੨੩]। ਪਸਰ ਰਹਜੋ[੨੪] ਤਹਿੰ ਨਾਮ ਪ੍ਰਤਾਪੂ। ਜੰਬੂ ਦੀਪ ਬਿਖੈ ਬਹੁ ਥਾਈਂ। ਪਸਰੀ[੨੫] ਭਗਤਿ ਮਹਾਂ ਸੁਖਦਾਈ† ॥ ੪੭ ॥ ਅਬ ਨਵ ਖੰਡਨ ਜਾਇ ਬਹੋਰੀ। ਦੈ ਉਪਦੇਸ਼ ਕਟੌਂ ਦੁਖ ਘੋਰੀ। ਸਪਤ ਦੀਪ ਮਹਿੰ ਨਾਮ ਪ੍ਰਤਾਪਾ। ਸੁਨਿ ਕਰਿ ਸ਼ਬਦਿ ਕਰਹਿੰਗੇ ਜਾਪਾ ॥੪੮॥ ਹੈ ਹੈ ਭਗਤਿ ਨਾਮ ਵਡਿਆਈ। ਧਰਾ ਭਾਰ ਦੁਖ ਸਭਿ ਮਿਟਿ ਜਾਈ। ਸਿਮਰਹਿੰ ਨਾਮ ਗਾਨ[੨੬] ਪੁਨ ਕਰਿਹੀਂ। ਜਨਮ ਜਨਮ ਅਘ ਕੋਟਿਕ ਹਰਿਹੀਂ[੨੭] ॥ ੪੯ ॥ ਘਨਸੁਰ ਸਮ[੨੮] ਗੰਭੀਰ ਸੁ ਬਾਨੀ। ਕਰਤਾ ਪੁਰਖ ਕਹਤਿ ਸੁਖ ਸਾਨੀ। 'ਉਚਰਹੁ ਮਹਿਮਾ ਨਾਮ ਮਨੋਗਾ[੨੯]। ਜੋ ਮਤਿ-ਮੰਦਨ ਤਾਰਨ ਜੋਗਾ ॥੫੦॥ ਨਿਜ ਮੁਖ ਤੇ ਤੁਮ ਗਾਇ ਸੁਨਾਵਹੁ। ਬਹੁਰ ਜਾਇ ਉਪਦੇਸ਼ ਦ੍ਰਿੜਾਵਹੁ'। ਸੁਨਿ ਬੋਲੇ ਸ਼੍ਰੀ ਨਾਨਕ ਬਾਨੀ। ਆਸਾ ਰਾਗ ਬਿਖੇ ਸ਼ੁਭ ਸਾਨੀ‡ ॥ ੫੧ ॥ ਸ੍ਰੀ ਮੁਖਵਾਕ:–

ਰਾਗੁ ਆਸਾ ਮਹਲਾ ੧ ਘਰੁ ੧ ਸੋਦਰੁ ॥

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮ੍ਹਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ

---

[੧]ਭਯਾਨਕ। [੨]ਪੁਰਸ਼। [੩]ਸਾਰੇ। [੪]ਸੜਦੇ। [੫]ਪੁਕਾਰਦੇ ਹਨ। [੬]ਪੀੜਾ। [੭]ਬੱਦਲ। [੮]ਵਾਂਙੂੰ। [੯]ਮਿੱਠੀ ਮਿੱਠੀ। [੧੦]ਚੰਗਾ ਜਸ। [੧੧]ਸ੍ਰੇਸ਼ਟ ਜਲ (ਭਾਵ ਅੰਮ੍ਰਿਤ)। [੧੨]ਅਗਨੀ ਨੂੰ। [੧੩]ਨਾਸ਼ ਕਰਨ ਵਾਲਾ। [੧੪]ਠੰਢ। [੧੫]ਸੜਦਿਆਂ। [੧੬]ਪੁਰਸ਼ਾਂ ਨੂੰ। [੧੭]ਬਚਾਉਣ। [੧੮]ਪਖੰਡ। [੧੯]ਯਾ ਕਿ। [੨੦]ਕਿਸੇ। [੨੧]ਵਾਹਿਗੁਰੂ ਜੀ। [੨੨]ਸਮੁੰਦਰ ਦੇ। [੨੩]ਜ਼ਜ਼ੀਰੇ, ਦੀਪ। [੨੪]ਫੈਲ ਗਿਆ ਹੈ। [੨੫]ਫੈਲ ਗਈ ਹੈ। [੨੬]ਗਾਉਣਾ। [੨੭]ਬੱਦਲ ਦੀ ਅਵਾਜ਼ ਵਾਂਗ। [੨੮]ਸੁੰਦਰ।

*ਪਾ:–ਨਰਕਾਰਤ। †ਪਾ:–ਪਸਰੀ ਭਗਤਿ ਕਰਤ ਸੁਖ ਪਾਈ। ‡ਪਾ:–ਗਤਿ ਦਾਨੀ।

ਕੇਤੇ ਤੇਰੇ ਗਾਵਣ ਹਾਰੇ ॥ ਗਾਵਨ੍ਹਿ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥ ਗਾਵਨ੍ਹਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੈ ॥ ਗਾਵਨ੍ਹਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨ੍ਹਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨ੍ਹਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨ੍ਹਿ ਤੁਧਨੋ ਸਾਧ ਬੀਚਾਰੇ ॥ ਗਾਵਨ੍ਹਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨ੍ਹਿ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥ ਗਾਵਨ੍ਹਿ ਤੁਧਨੋ ਜੋਧ ਮਹਾਬਲ ਸੂਰਾ ਗਾਵਨ੍ਹਿ ਤੁਧਨੋ ਖਾਣੀ ਚਾਰੇ ॥ ਗਾਵਨ੍ਹਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੋਈ ਤੁਧਨੋ ਗਾਵਨ੍ਹਿ ਜੋ ਤੁਧੁ ਭਾਵਨ੍ਹਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣ ਰਜਾਈ ॥ ੧ ॥

ਦੋਹਰਾ ॥ ਜਨੁ[1] ਮੂਰਤ ਅਨੁਰਾਗ[2] ਹੈ ਗਾਵਤਿ ਆਸਾ ਰਾਗ। ਸੋਦਰ ਸ਼ਬਦ ਉਚਾਰਿਕੈ ਬੰਦਤਿ[3] ਹੈ ਅਸ਼ਟਾਂਗ[4] ॥ ੫੨ ॥ ਸੋਰਠਾ ॥ ਅਖੰਡ[5] ਮੰਡਲਾਕਾਰ[6] ਦਿਪਤ ਤੇਜ ਸ਼ਤ[7] ਕੋਟ[8] ਰਵਿ[9]। ਅਨਿਕ ਤੜਿਤ ਚਮਕਾਰ ਕੈਸੇ ਹੋਤਿ ਸਮਾਨ ਤਿਹ[10] ॥ ੫੩ ॥ ਚੌਪਈ ॥ ਮਹਿਮਾ ਸ਼੍ਰੀ ਅਕਾਲ ਸੁਨਿ ਕਾਨੇ। ਭੇ ਪਰਸੀਦ[11] ਮੰਦ[12] ਮੁਸਕਾਨੇ[13]। ਸ਼੍ਰੀ ਮੁਖ ਤੇ ਪੁਨ ਗਿਰਾ ਉਚਾਰੀ। 'ਅਬ ਤੁਮ ਜਾਵਹੁ ਜਗਤ ਮਝਾਰੀ ॥੫੪॥ ਜਿਹ ਕਾਰਨ ਨਿਜ ਧਰਜੋ ਸਰੀਰਾ। ਕਰਹੁ ਕਾਜ ਭੰਜਹੁ ਭਵ ਪੀਰਾ। ਸਿੱਖੀ ਰੀਤਿ ਪ੍ਰਕਾਸ਼ਹਿ ਜਬਹੀ। ਆਵਹੁ ਨਿਕਟਿ ਹਮਾਰੇ ਤਬ ਹੀ ॥ ੫੫ ॥ ਕਰਤਿ ਕੁਕਰਮ ਸਰਬ ਨਿਰਵਾਰੋ। ਦੰਭ ਅਨੇਕਨ ਦੂਰ ਬਿਦਾਰੋ। ਸੰਤਿਨਾਮੁ ਕੋ ਕਰਿ ਉਪਦੇਸ਼ਾ। ਧਰਨੀ ਕੋ ਸਭਿ ਹਰਹੁ ਕਲੇਸ਼ਾ[7] ॥੫੬॥ ਸੁਨਿ ਕਰਿ ਸ਼੍ਰੀ ਅਕਾਲ ਕੇ ਬਚਨਾ। ਬੰਦੇ ਚਰਨ ਬਿਨੈ ਕਰਿ ਰਚਨਾ। ਹਟੇ ਜਗਤ ਕੀ ਦਿਸ਼ ਗਤਿਦਾਈ। ਦੀਨਨ ਬੰਧੁ ਦਿਆਲ ਗੁਸਾਈਂ ॥ ੫੭ ॥ ਧਰਜੋ ਦੇਹਿ

[1]ਮਾਨੋ। [2]ਪ੍ਰੇਮ। [3]ਨਮਸਕਾਰ ਕੀਤੀ। [4]ਡੰਡੌਤ ਕਰਕੈ। [5]ਇਕ ਰਸ। [6]ਗੋਲਾਕਾਰ। [7]ਸੌ। [8]ਕ੍ਰੋੜ। [9]ਸੂਰਜ। [10]ਤਿਸਦੇ। [11]ਪ੍ਰਸੰਨ। [12]ਥੋੜਾ। [13]ਮੁਸਕ੍ਰਾਏ।

ਜਿਨ ਦੁਤਿਯ ਨ ਕਾਰਨ। ਕੇਵਲ ਮਾਨਵ ਦੁਖਿਯਨਿ ਤ੍ਰਾਰਨ[੧]। ਜੋ ਨਰ ਤਿਨ ਕੇ ਬਚਨਨ ਮਾਂਹੀ। ਚਲਤਿ ਸਦਾ, ਤਿਨ ਜਮ ਭੈ ਨਾਂਹੀ ॥ ੫੮ ॥ ਜਿਉਂ ਬਾਵਨ[੨] ਪਦ[੩] ਪੰਕਜ[੪] ਬਾਰਾ[੫]। ਜਗਤ ਬਿਥਾਰੀ ਸੁਰਸਰਿ[੬] ਧਾਰਾ। ਤਿਉਂ ਸ਼੍ਰੀ ਨਾਨਕ ਉੱਤਮ ਬਾਨੀ। ਭਵ[੭] ਸਭਿ ਬਿਸਤਾਰੀ ਗੁਨ ਖਾਨੀ ॥ ੫੯ ॥ ਤਿਹ ਮਹਿੰ ਥੂਲ ਸਰੀਰ ਜੁ ਮੱਜਹਿੰ*। ਪਾਪ ਕਮਾਤੇ ਸਭਿਹੀ ਭੱਜਹਿੰ। ਇਸ ਮਹਿੰ ਸੂਖਮ ਮਨ ਇਸ਼ਨਾਨਾ। ਕਰਹਿੰ ਜਿ ਨਰ ਤਿਨਕੋ ਗਤਿ[੯] ਪਾਨਾ[੧੦] ॥੬੦॥ ਸੋ ਇਕ ਥਲ ਇਹ ਸਭਿ ਥਲ ਮਾਂਹੀ[੧੧]। ਸਭਿ ਬਿਧਿ ਸੁਗਮ[੧੨] ਅਗਮ[੧੩] ਕਛੁ ਨਾਂਹੀ। ਪਛਤਿ ਸੁਨਤਿ ਗਤਿ[੧੪] ਦੇਤਿ ਸੁਖਾਰੇ। ਜੇ ਨ ਕਮਾਵਹਿੰ ਜਗ ਭਵ[੧੫] ਹਾਰੇ ॥ ੬੧ ॥

ਦੋਹਰਾ ॥ ਸਤਿ ਸੰਗਤਿ ਸ਼ੁਭ ਘਾਟ ਤੇ ਨਿੱਤ ਕਰਉਂ† ਇਸ਼ਨਾਨ।
ਕਵਿ ਸੰਤੋਖ ਸਿੰਘ ਬੰਦ ਦੈ ਨਮੋ ਨਮੋ ਗੁਨਖਾਨਿ ॥ ੬੨ ॥
[ਬੰਦ ਦੈ=ਦੋਵੇਂ (ਹਥ) ਜੋੜਕੇ]

ਅਰਥ–(ਹੇ ਵਾਹਿਗੁਰੂ ਦਾਨ ਦੇਹ ਕਿ ਮੈਂ) ਸਤਿ ਸੰਗਤ (ਰੂਪੀ) ਸ਼ੁਭ ਘਾਟ ਉਤੇ ਸਦਾ ਇਸ਼ਨਾਨ ਕਰਾਂ, ਕਵਿ ਸੰਤੋਖ ਸਿੰਘ (ਐਸੇ) ਗੁਣਾਂ ਦੀ ਖਾਨ (ਸਤਿਸੰਗ) ਅਗੇ ਦੋਵੇਂ (ਹੱਥ) ਜੋੜ ਕੇ ਬਾਰੰਬਾਰ ਨਮਸਕਾਰ ਕਰਦਾ ਹੈ।

ਭਾਵ–ਇਸ ਦੋਹੇ ਵਿਚ ਕਵੀ ਜੀ ਆਪਣੇ ਨਾਮ ਦਾਤਾ–ਗੁਰਮੁਖ, ਅਤੇ ਵਿਦਜਾ ਦਾਤਾ ਉਸਤਾਦ ਜੀ–ਦੇ ਪ੍ਰੇਮ ਵਿਚ ਉਹਨਾਂ ਦੇ ਨਿਤ ਸਤਿਸੰਗ ਦੀ ਯਾਚਨਾ, ਅਰ ਸਤਿਕਾਰ ਭਰੀ ਯਾਦ ਵਿਚ ਨਮੋਂ ਨਮੋਂ ਕਰਦੇ ਹਨ। ਪਹਿਲੇ ਅਧਜਾਯ ਦੇ ਮੰਗਲਾਂ ਵਿਚ ਅੰਕ ੩੩ ਵਿਖੇ ਉਨ੍ਹਾਂ ਦਾ ਮੰਗਲ ਕਰ ਆਏ ਹਨ।

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਪੂਰਬਾਰਧੇ 'ਸ਼੍ਰੀ ਅਕਾਲ ਪੁਰਖ' ਪ੍ਰਸੰਗ ਬਰਨਨੰ ਨਾਮ ਤ੍ਰਿਹੱਤਰਮੋਂ ਅਧਜਾਯ ॥ ੭੩ ॥

ਪੂਰਬਾਰਧ ਸਮਾਪਤ ਹੋਇਆ।

---

[੧]ਜਿਨ੍ਹਾਂ ਨੇ 'ਦੇਹ' ਕੇਵਲ ਦੁਖੀ ਮਨੁੱਖਾਂ ਦੇ ਤਾਰਨ ਲਈ ਧਾਰੀ ਹੈ, ਹੋਰ ਦੂਜਾ ਕੋਈ ਕਾਰਨ ਦੇਹ ਧਾਰਨ ਦਾ ਨਹੀਂ ਹੈ। [੨]ਬਾਵਨ ਦੇ। [੩]ਚਰਣਾ। [੪]ਕਵਲਾਂ ਦਾ। [੫]ਜਲ। [੬]ਗੰਗਾ। [੭]ਸੰਸਾਰ ਵਿਖੇ। [੮]ਇਸ਼ਨਾਨ ਕਰਦੇ ਹਨ। [੯]ਮੁਕਤੀ। [੧੦]ਹੱਥ ਵਿਚ ਹੈ। [੧੧]ਸਭ ਜਗਾ ਵਿਚ ਹੈ। [੧੨]ਸੌਖੀ। [੧੩]ਔਖੀ। [੧੪]ਮੁਕਤੀ। [੧੫]ਜਨਮ। *ਪਾ:–ਸਥੂਲ ਸ਼ਰੀਰ ਨਿਮਜਹਿੰ।

†ਲਿਖਤ ਵਿਚ ਪਾਠ–ਕਰਉ–ਹੈ। ਛਾਪੇ ਵਿਚ–ਕਰਾਉ–ਹੈ, ਜੋ–ਕਰਾਉ–ਪਾਠ ਸ਼ੁੱਧ ਮੰਨਣਾ ਹੋਵੇ ਤਾਂ ਫਿਰ–ਇਸ਼ਨਾਨ–ਨੂੰ–ਸ਼ਨਾਨ–ਪੜ੍ਹਨਾ ਚਾਹੀਏ।

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਚੌਥੀ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਚੌਥੀ

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਚੌਥੀ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. IV (in Punjabi)

Kavi Churamani Bhai Santokh Singh
Editor : Bhai Vir Singh

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਚੌਥੀ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ
ਸੰਪਾਦਕ : ਭਾਈ ਵੀਰ ਸਿੰਘ

© ਭਾਸ਼ਾ ਵਿਭਾਗ, ਪੰਜਾਬ

ਪਹਿਲਾ ਐਡੀਸ਼ਨ : 1990

ਦੂਜਾ ਐਡੀਸ਼ਨ : 2011

ਕਾਪੀਆਂ : 1000

ਕੀਮਤ : 225.00

1120. ਹ. ਪੁ. 1573

ਪ੍ਰਕਾਸ਼ਕ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ
ਛਾਪਕ : ਚੰਡੀਗੜ੍ਹ ਪਬਲੀਸ਼ਿੰਗ ਹਾਊਸ, ਚੰਡੀਗੜ੍ਹ
ਰਾਹੀਂ : ਕੰਟਰੋਲਰ, ਛਪਾਈ ਤੇ ਸਟੇਸ਼ਨਰੀ ਵਿਭਾਗ, ਪੰਜਾਬ, ਚੰਡੀਗੜ੍ਹ

ਸ਼੍ਰੀ ਗੁਰ ਨਾਨਕ ਪ੍ਰਕਾਸ਼

ਉਤਰਾਰੁਧ (ਸਮੱਗ੍ਰ)

ਸੂਚੀ ਪੱਤ੍ਰ

ਪ੍ਰਸੰਗ	ਰੁਤਬਾਣੀ	ਪੰਨਾ
ਰੁਤਬਾਣੀ ਤੇ ਗੁਰ ਨਾਨਕ ਮੰਗਲ,ਧ੍ਰੂਵ ਤੋਂ ਵਿਦਾ, ਸ਼ੀਲਾਗਿਰ ਤੇ ਗਿਰ ਘਿਰਾਣ	੧	੭੬੯
ਸ਼ਾਰਦਾ ਮੰਗਲ, ਉਲਕਾ ਗਿਰ, ਇਲੋਬ੍ਰਤ, ਹਿਰਨ ਕਿੰਪੁਰਖ ਆਦਿ ਖੰਡ ।	੨	੭੮੦
ਸ਼ਾਰਦਾ ਮੰਗਲ, ਕੋਚਮਾਲ, ਰੰਮਕ, ਕ੍ਰੌਂਚ ਤੇ ਭਰਥ ਖੰਡ ਤੋਂ ਜੰਮੂ ।... ...	੩	੭੮੮
ਗੁਰਚਰਨ ਮੰਗਲ, ਦੁਨੀ ਚੰਦ ਨੂੰ ਮਿਲਣਾ ਤੇ ਤਲਵੰਡੀ ਆਉਣਾ । ...	੪	੭੯੭
ਸ਼ਾਰਦਾ ਮੰਗਲ, ਮਾਤਾ ਪਿਤਾ ਪ੍ਰਤਿ ਉਤਦੇਸ਼ ।	੫	੮੦੩
ਸ਼ਾਰਦਾ ਮੰਗਲ, ਮਾਤ ਪਿਤਾ ਪ੍ਰਤਿ ਉਪਦੇਸ਼ ਤੇ ਤਿਨ੍ਹਾਂ ਦਾ ਬੈਕੁੰਠ ਗਮਨ । ...	੬	੮੧੧
ਸੰਤ ਮੰਗਲ, ਕੁਰਖੇਤ੍ਰ ਵਿਖੇ ਨਾਨੂੰ ਪੰਡਤ ਨਾਲ ਚਰਚਾ ।	੭	੮੧੯
ਚੰਡੀ ਮੰਗਲ, ਗੰਗਾ ਵਿਖੇ ਲਹਿੰਦੇ ਵੱਲ ਪਾਣੀ ਉਛਾਲਣਾ ।	੮	੮੨੮
ਸ਼ਾਰਦਾ ਮੰਗਲ, ਬ੍ਰਿਜ, ਅਜੁੱਧਜਾ ਤੇ ਕਾਂਸ਼ੀ ਦੇ ਲੋਕਾਂ ਨੂੰ ਉਪਦੇਸ਼ । ...	੯	੮੩੫
ਸ਼ਾਰਦਾ ਮੰਗਲ, ਜਗਨ ਨਾਥ, ਕਲਜੁਗ ਪ੍ਰਸੰਗ ।	੧੦	੮੪੭
ਸ਼ਾਰਦਾ ਮੰਗਲ, ਇਕ ਗ੍ਰਾਮ ਮੁਨਾਫਿਕ ਦੇਸ਼ ।	੧੧	੮੫੭
ਪ੍ਰਭੂ ਮੰਗਲ, ਅੱਗ ਨਾਲ ਸੜਨ ਤੇ ਸਮੁੰਦ੍ਰ ਨਾਲ ਢਹਿਣ ਵਾਲੇ ਨਗਰ । ਹਾਰੂ ।	੧੨	੮੬੬
ਸੰਤ ਮੰਗਲ, ਤਿਖਾਣ ਦੀ ਛੱਪ੍ਹੀ ਤੋੜੀ, ਭੂਟੰਤ ਤੇ ਅੰਨ ਅਗਨ ਰਹਤ ਦੇਸ਼ ।	੧੩	੮੭੫
ਸੰਤ ਮੰਗਲ, ਕਸ਼ਮੀਰ–ਅਜਾਲੀ, ਪੰਡਿਤ । ਵਲੀ ਕੰਧਾਰੀ । ਕਾਬਲ ਮਸੀਤ ।	੧੪	੮੮੨
ਨਾਮਰਸ਼ੀਏ ਦਾ ਮੰਗਲ, ਬਾਲਕ ਨੂੰ ਪਾਤਸ਼ਾਹੀ, ਬਪਾਰੀ ਤੇ ਠੱਗਾਂ ਨੂੰ ਤਾਰਨਾ ।	੧੫	੮੯੫
ਸ਼ਾਰਦਾ ਮੰਗਲ, ਕਾਰੂੰ ਪ੍ਰਸੰਗ ।	੧੬	੯੦੨
ਸ਼ਾਰਦਾ ਮੰਗਲ, ਹਬਸ਼ ਵਿਲਾਇਤ ਲਾਜਵਰਦ, ਚੋਲਾ, ਰਾਮਚੰਦ੍ ਦੀ ਕਥਾ ।	੧੭	੯੧੦
ਸ਼੍ਰੀ ਗੁਰੂ ਗੋਬਿੰਦ ਸਿੰਘ ਮੰਗਲ, ਲੰਕਾ ਪ੍ਰਸੰਗ, ਬਿਭੀਖਨ ਤੇ ਹਨੁਮਾਨ ਮਿਲਾਪ ।	੧੮	੯੨੧
ਸ਼ਾਰਦਾ ਮੰਗਲ, ਪਲਖ, ਸ਼ਾਲਮਲੀ, ਕੁਸ਼, ਕ੍ਰੌਚ, ਸ਼ਾਖ ਤੇ ਪੁਸ਼ਕਰ ਦੀਪ ।	੧੯	੯੩੧
ਗੁਰਚਰਨ ਮੰਗਲ, ਸਿੱਧਾਂ ਨਾਲ ਗੋਸ਼ਟ ।	੨੦	੯੩੮
ਸ਼ਾਰਦਾ ਮੰਗਲ, ਦਿੱਲੀ ਹਾਥੀ ਜਿਵਾਯਾ ਤੇ ਮਰਦਾਨੇ ਦੀ ਪੂਜਾ ਕਾਰਵਾਈ ।	੨੧	੯੪੬
ਨਿਰਵਿਕਾਰ ਮਨ ਮੰਗਲ, ਲਾਹੌਰ ਨੂੰ ਸ੍ਰਾਪ, ਪਖੰਡੀ ਬ੍ਰਾਹਮਣ ਤੇ ਗ੍ਰਾਮਨ ਪ੍ਰਸੰਗ ।	੨੨	੯੫੩
ਸਤਿਗੁਰ ਮੰਗਲ, ਸਤਿਘਰਾ ਵਿਖੇ ਦੁਖੀ ਸ਼ਾਹ ਦਾ ਉਧਾਰ ।	੨੩	੯੬੦
ਸ਼ਾਰਦਾ ਮੰਗਲ, ਸ਼ਬਦ ਦੇ ਅਰਥਾਂ ਵਿਖੇ ਪਾਂਡਵਾਂ ਦਾ ਪ੍ਰਸੰਗ ।	੨੪	੯੬੭
ਗਜਾਨੀ ਮੰਗਲ, ਜਨਮੇਜੇ ਦੀ ਕਥਾ, ਕੋਹੜੀ ਫਕੀਰ ਨਿਸਤਾਰਾ ।	੨੫	੯੭੭
ਸੰਤ ਮੰਗਲ, ਸੰਤਾਂ ਦਾ ਉਧਾਰ, ਏਮਨਾਵਾਦ ਆਗਮਨ ।	੨੬	੯੮੫
ਨਿੰਮ੍ਰਤਾ ਨਿਵਾਸ, ਏਮਨਾਵਾਦ, ਬਾਬਰ ਦਾ ਹੱਲਾ ।	੨੭	੯੯੨
ਸਤਿਗੁਰ ਮੰਗਲ, ਗੁਰੂ ਜੀ ਨੇ ਕੈਦੀ ਛੁਡਾਏ ਬਾਬਰ ਤੋਂ ।	੨੮	੧੦੦੦

ਪ੍ਰਸੰਗ	ਅਧਿਆਇ	ਪੰਨਾ
ਗੁਰਚਰਨ ਮੰਗਲ, ਸਾਹੁਰੇ ਨਗਰ ਫੇਰਾ, ਅਜਿੱਤਾ ਉਧਾਰ।	੨੯	੧੦੦੮
ਗੁਰਚਰਨ ਮੰਗਲ, ਕਰਤਾਰਪੁਰ ਬਸਨਾ, ਬ੍ਰਹਮਣ ਦੀ ਰਸੋਈ ਦੀ ਸੁੱਚ। ...	੩੦	੧੦੧੭
ਬੇਨਤੀ, ਸਿੱਖੀ ਰਹੁਰੀਤ ਦਾ ਆਰੰਭ, ਸ਼ਹੁ ਸੁਹਾਗਣ, ਮੂਲਾ, ਉੱਚ ਦਾ ਪੀਰ।	੩੧	੧੦੨੫
ਗੁਰਸ਼ਰਨ ਮੰਗਲ, ਜਲਾਲ ਨੂੰ ਸੁਮੱਤਿ, ਗੁਰਮੁਖਾਂ ਦੇ ਅਰਥ।	੩੨	੧੦੩੨
ਨਾਮ ਦੀ ਸ਼ਕਤੀ, ਸ਼ੇਖ ਇਬ੍ਰਾਹੀਮ ਫਰੀਦ ਸਾਨੀ ਨਾਲ ਗੋਸ਼ਟ।	੩੩	੧੦੩੮
ਨਾਮ ਜਪ ਦਾ ਫਲ, ਬਗਦਾਦ, ਦਸਤਗੀਰ ਪੀਰ-ਉਧਾਰ।	੩੪	੧੦੪੫
ਗੁਰ ਜਸ ਪ੍ਰਤਾਪ, ਮਰਦਾਨੇ ਦਾ ਅੰਤ, ਸਿੱਧ ਗੋਸ਼ਟ, ਸੱਜਣ ਠੱਗ, ਸ਼ਾਹਜ਼ਾਦਾ।	੩੫	੧੦੫੩
ਗੁਰਪਗ ਸਿਮਰਨ, ਕੰਧਾਰ-ਯਾਰਵਲੀ, ਖੱਤ੍ਰੀ, ਸ਼ਾਹ ਸ਼ਰਫ ਤੇ ਮਾਨ ਚੰਦ।	੩੬	੧੦੬੫
ਸ਼ਰਨ ਸੁਖ, ਮੁਲਤਾਨ ਦੇ ਪੀਰਾਂ ਨਾਲ ਗੋਸ਼ਟ, ਸ਼ੱਮਸ ਤਬ੍ਰੇਜ਼ ਦੀ ਕਥਾ।	੩੭	੧੦੭੧
ਸ਼ਬਦ ਮਹਿੰਮਾਂ, ਸ਼ਹੁ ਸੁਹਾਗਣ, ਬਾਲ ਰੁੰਦਾਈ, ਮੂਲਾ।	੩੮	੧੦੮੧
ਪੜਨ ਸੁਣਨ ਪ੍ਰੇਮ ਮਹਿਮਾ, ਕਰਤਾਰਪੁਰ ਨਿਵਾਸ, ਸ਼ਿਵਰਾਤ੍ਰੀ ਅਚੱਲ ਵਟਾਲੇ।	੩੯	੧੦੯੧
ਨਾਮ ਮਹਾਤਮ, ਸਿਧ ਗੋਸ਼ਟ, ਇਕ (ਤ੍ਰਿਖਾਣ ਦਾ) ਸੰਤ ਬਾਲਕ੍ਹਾ, ਮਾਲੋ ਸ਼ੇਖ।	੪੦	੧੦੯੯
ਦਸਮ ਗਰ ਮੰਗਲ, ਉਬਾਹੇਖਾਨ, ਅਦ੍ਹਮਾਨ।	੪੧	੧੧੦੮
ਚਰਨ ਧਜਾਨ ਪ੍ਰਤਾਪ,ਬੱਚਾ,ਮੂਲਾ ਕੀੜ, ਪ੍ਰਿਥਾ, ਖੇਡਾ, ਪ੍ਰਿਥੀਮਲ, ਰਾਮਾ ਆਦਿ।	੪੨	੧੧੧੭
ਸ਼ਬਦ ਮਹਾਤਮ, ਮਾਲੋ, ਮਾਂਗੋ, ਕਾਲੂ, ਭਗਤਾ ਓਹਰੀ, ਜਾਪੂਵੰਸ਼ੀ, ਸੀਹਾਂ, ਗੱਜਣ, ਫਿਰਣਾ, ਖਹਿਰਾ, ਜੋਧ ਸਿੱਖਾਂ ਪ੍ਰਤਿ ਉਪਦੇਸ਼। ...	੪੩	੧੧੨੪
ਸ਼ਾਰਦਾ ਮੰਡਾਲ, ਸਿੱਖਾਂ ਦਾ ਭਾਉ ਦੇਖਿਆ, ਸਾਧੂ ਦਰਸ਼ਨ ਦਾ ਫਲ।	੪੪	੧੧੩੩
ਗੁਰਬਾਣੀ ਮਹਾਤਮ, ਸੋਦੇ ਘੋਹੁ, ਸਿੱਖੀ, ਅਤੀਤਤਾਈ, ਗ੍ਰਿਹਸਤ ਧਰਮ।	੪੫	੧੧੩੯
ਗੁਰਚਰਨ ਸੇਵਾ, ਉਪਦੇਸ਼, ਭਾਈ ਬੁੱਢਾ, ਬਾਲਾ ਪ੍ਰਲੋਕ ਗਮਨ।	੪੬	੧੧੪੫
ਸ਼ਾਰਦਾ ਮੰਗਲ, ਸ਼੍ਰੀ ਪਰਮ ਪਾਵਨ ਲਹਿਣਾ ਜੀ ਮਿਲਾਪ।	੪੭	੧੧੫੧
ਸ਼ਾਰਦਾ ਮੰਗਲ, ਸ਼੍ਰੀ ਲਹਿਣਾ ਸੇਵਾ, ਸੰਗ ਤਾਰਨਾ, ਦੇਵਤੇ, ਅਜਾਲੀ, ਖਡੂਰ।	੪੮	੧੧੬੦
ਸ਼ੁਭ ਗੁਣ ਮਹਾਤਮ, ਬ੍ਰਿੱਛਾਂ ਤੋਂ ਭੋਜਨ,ਜਲ ਤਪ,ਰੋੜ ਸਿਹਜਾ,ਰੇਤ ਅੱਕ ਆਹਾਰ।	੪੯	੧੧੬੮
ਘਾਲ ਤੇ ਮੇਹਰ, ਨਾਨਕ ਰੂਪ ਗੁਰੂ ਸਿੱਖੀ ਵਿਚੋਂ ਪਰਖ ਕੇ ਦੱਸਿਆ। ...	੫੦	੧੧੭੬
ਗੁਰੂ ਯਜ਼ ਮੰਗਲ, ਗਿਆਨ ਉਪਦੇਸ਼, ਭਗਤੀ ਦੀ ਮਿਸਰੀ।	੫੧	੧੧੮੫
ਗੁਰੂ ਯਜ਼ ਮਹਾਤਮ, ਹੋਰ ਪਰਤਾਵੇ, ਤਖਤ ਦੇਣਾ, ਜਪੁਜੀ ਮਹਿੰਮਾਂ। ...	੫੨	੧੧੯੫
ਸ਼ਾਰਦਾ ਮੰਗਲ, ਸਿੱਖਾਂ ਪ੍ਰਤਿ ਉਪਦੇਸ਼।	੫੩	੧੨੦੭
ਗੁਰਮੰਤ੍ਰ ਮੰਗਲ, ਜੋਤੀ ਜੋਤ ਸਮਾਵਣ ਦੀਆਂ ਤਿਆਰੀਆਂ।	੫੪	੧੨੧੭
ਗੁਰੂ ਭਜਨ ਮਹਾਤਮ, ਗੁਰੂ ਸਤੋਤ੍ਰ। ਸਮਾਵਣ ਦੀਆਂ ਤਿਆਰੀਆਂ। ...	੫੫	੧੨੨੮
ਗੁਰੂ ਮੇਹਰ ਯਾਚਨਾ, ਜੋਤੀ ਜੋਤ ਸਮਾਵਣ ਦੀਆਂ ਤਿਆਰੀਆਂ।	੫੬	੧੨੩੫
ਗੁਰ ਸ਼ਬਦ ਮੰਗਲ, ਵਾਹਿਗੁਰੂ ਸਤੋਤ੍ਰ ਅਸ਼ਟਕ। ਜੋਤੀ ਜੋਤ ਸਮਾਵਣਾ। ...	੫੭	੧੨੪੪

੧ ਓ ਸਤਿਗੁਰ ਪ੍ਰਸਾਦਿ ॥

ਸ਼੍ਰੀ ਗੁਰ ਨਾਨਕ ਪ੍ਰਕਾਸ਼

ਅਥ ਉਤਰਾਰ੍ਧ ਲਿਖਜਤੇ।

{ ਅਥ=ਦੇਖੋ ਪੂਰਬਾਰਧ, ਪਹਿਲੇ ਅਧਜਾਯ ਦੇ ਆਦਿ ਵਿਖੇ। }
{ ਉਤਰਾਰ੍ਧ*=ਉਤਰ+ਅਰਧ=ਉਤਰ=ਮਗਰਲਾ, ਅਖੀਰਲਾ। ਅਰਧ=ਅੱਧ [ਸੰਸ:, ਉਤ੍ਤਰਾਰ੍ਦ੍ਧ]। ਲਿਖਜਤੇ=ਲਿਖਦੇ ਹਾਂ। }

ਅਰਥ—ਹੁਣ (ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਨਾਮੇ ਗ੍ਰੰਥ ਦਾ) ਅਖੀਰਲਾ ਅੱਧਾ ਹਿੱਸਾ (ਜੋ ਬਾਕੀ ਹੈ) ਲਿਖਦੇ ਹਾਂ।

੧. [ਗੁਰਬਾਣੀ ਤੇ ਸ਼੍ਰੀ ਗੁਰ ਨਾਨਕ ਦੇਵ ਜੀ ਦਾ ਮੰਗਲ। ਦੁ ਠੋਂ ਵਿਦਾ, ਸ਼ੀਲਾਗਿਰ ਤੇ ਗਿਰ ਘਿਰਾਣ]

ਦੋਹਰਾ ॥ **ਸ਼੍ਰੀ ਗੁਰ ਬਚਨ ਸੁ ਚੂਰਨੰ ਖਾਇ ਕਮਾਏ ਜਾਂਹਿ।**
ਉਦਰ ਰੋਗ ਹਉਮੈਂ ਹਰਜੋ ਨਮਸਕਾਰ ਮਮ ਤਾਂਹਿ ॥੧॥

{ ਸ਼੍ਰੀ ਗੁਰ ਬਚਨ=ਗੁਰੂ ਜੀ ਦੇ ਉਚਾਰੇ ਵਾਕਯ, ਗੁਰਬਾਣੀ। }
{ ਸੁ=ਚੰਗਾ, ਸਿੱਧ। ਸੁ ਚੂਰਨੰ=ਉਹ ਚੂਰਨ ਜੋ ਨਿਹਚੇ ਰੋਗ ਦੂਰ ਕਰੇ। }
{ ਉਦਰ ਰੋਗ=ਪੇਟ ਦਾ ਰੋਗ। }

ਅਰਥ—ਸ਼੍ਰੀ ਗੁਰੂ ਜੀ ਦੀ ਬਾਣੀ ਸਿੱਧ ਚੂਰਨ (ਦੇ ਸਮਾਨ) ਹੈ, ਜਿਸ ਨੂੰ ਖਾਣ (ਰੂਪੀ) ਕਮਾਈ (ਕਰਨ ਨਾਲ) ਹਉਮੈਂ (ਰੂਪੀ) ਉਦਰ ਰੋਗ ਹਰਿਆ ਜਾਂਦਾ ਹੈ, ਐਸੀ (ਗੁਰਬਾਣੀ ਨੂੰ) ਮੇਰੀ ਨਮਸਕਾਰ ਹੈ।

ਭਾਵ—ਜੇ ਕਦੇ 'ਜਾਹਿ' ਪਦ ਨੂੰ 'ਹਰਜੋ' ਨਾਲ ਜੋੜਕੇ 'ਹਰਜੋ ਜਾਹਿ' ਪੜ੍ਹਿਆ ਜਾਵੇ ਤਾਂ ਉੱਪਰਲਾ ਅਰਥ ਠੀਕ ਢੁਕਦਾ ਹੈ ਤੇ ਅੱਗੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਉਸਤਤ ਚਲਣੀ ਹੈ, ਸੋ ਪਹਿਲਾਂ ਗੁਰਬਾਣੀ ਜੋ ਅਕਾਲ ਪੁਰਖ ਦੀ ਹੋਣ ਕਰਕੇ ਅਕਾਸ਼ ਬਾਣੀ ਦਾ ਦਰਜਾ ਰਖਦੀ ਹੈ, ਉਸ ਦਾ ਮੰਗਲ ਫਬਦਾ ਭੀ ਸੁਹਣਾ ਹੈ ਤੇ ਜਾਪਦਾ ਹੈ ਕਿ ਕਵੀ ਜੀ ਦੇ ਸਿੱਖ ਮਨ ਨੇ ਏਥੇ ਗੁਰਬਾਣੀ ਦੀ ਅਰਾਧਨਾ ਇੰਵ ਕੀਤੀ ਹੈ ਕਿ ਮਾਨੋਂ 'ਸਿੱਖੀ ਦੀ ਸ਼ਾਰਦਾ' ਬਾਣੀ ਨੂੰ ਮੰਨ ਕੇ ਉਸ ਦਾ ਮੰਗਲ ਰੂਪ ਆਵਾਹਨ ਕੀਤਾ ਨੇ, ਤੇ ਉਸ ਨੂੰ ਸਾਰੇ ਮੰਗਲਾਂ ਤੋਂ ਦੇਵੇ ਪਹਿਲਾ ਥਾਂ ਦਿੱਤਾ ਨੇ।

---

*ਦੇਖੋ ਪੂਰਬਾਰਧ ਪੰਨਾ ੧੨੯ ਸਤਰ ੧੭ ਤੋਂ ਅੱਗੇ।

ਜੇ ਕਦੇ 'ਜਾਹਿ' ਪਦ ਨੂੰ ਸਰਬ ਨਾਮ ਮੰਨੀਏ ਤੇ ਅਰਥ ਕਰੀਏ ਤਾਂ ਅਰਥ ਐਉਂ ਹੁਕੇਗਾ ਕਿ 'ਜਿਸ ਨੇ ਸ਼੍ਰੀ ਗੁਰੂ ਬਾਣੀ (ਰੂਪ) ਸਿੱਧ ਚੂਰਨ ਨੂੰ ਖਾਣ ਦੀ ਕਮਾਈ ਕੀਤੀ ਹੈ (ਤੇ ਐਉਂ ਆਪਣਾ) ਹਉਮੈ (ਰੂਪੀ) ਰੋਗ ਦੂਰ ਕਰ ਲਿਆ ਹੈ ਉਸ ਨੂੰ ਮੇਰੀ ਨਮਸਕਾਰ ਹੈ' ਤਾਂ ਭਾਵ ਇਹ ਨਿਕਲੇਗਾ ਕਿ ਆਪ ਆਪਣੇ ਵਿੱਦਜਾ ਦਾਤਾ ਦਾ ਮੰਗਲ ਕਰ ਰਹੇ ਹਨ, ਜਿਸ ਨੂੰ ਅਧਜਾਯ ੩੪ ਦੇ ਮੰਗਲ ਵਿਚ ਆਪ ਅੱਗੇ ਜਾਕੇ ਗੁਰਮੁਖ ਪਦ ਨਾਲ ਯਾਦ ਕਰਦੇ ਹਨ।

ਇਸ ਦੋਹਰੇ ਦਾ ਭਾਵ ਐਉਂ ਭੀ ਦੱਸਦੇ ਹਨ ਕਿ:—ਐਸੇ ਸਤਿਗੁਰੂ ਜੀ ਨੂੰ ਮੈਂ ਨਮਸ਼ਕਾਰ ਕਰਦਾ ਹਾਂ ਜਿਨ੍ਹਾਂ ਦੇ ਬਚਨ ਹਉਮੈਂ ਰੋਗ ਨੂੰ ਕੱਟਦੇ ਹਨ। ਇਹ ਅਰਥ ਕਰਨ ਵਿਚ 'ਜਾਹਿ' ਪਦ ਦਾ ਅਰਥ 'ਜਿਨ੍ਹਾਂ ਦੇ' ਲੱਗੇਗਾ।

ਸੈਯਾ ॥ ਸੇਤੁ ਰਚਯੋ ਜਗ ਸਾਗਰ ਕੋ ਸਭਿ ਖੰਡ ਪਖੰਡਨ ਸ਼ੋਰ ਸ਼ਰਾਬਾ।
ਕੀਰਤਿ ਗਾਇ ਸੁਨੈ ਪ੍ਰਭੁ ਕੀ ਤਨ ਹੈਂ ਤਜਿਯੋ ਲਖਿ ਰੰਗ ਸ਼ਹਾਬਾ।
ਰੰਕ ਧਨੀ ਦੁਖਿ ਪਾਰ ਪਰੈ ਅਵਲੋਕਤਿ ਹੈ ਨਿਜ ਰੂਪ ਅਜਾਬਾ।
ਦੇਵਨ ਦੇਵ ਸਦਾ ਪਦ ਸੇਵਹੁ ਜ਼ਾਹਰ ਪੀਰ ਗੁਰੂ ਜਗ ਬਾਬਾ* ॥ ੨ ॥

ਸੇਤੁ=ਪੁਲ [ਸੰਸ:, ਸੇਤੁ:]। ਸ਼ਰਾਬ=ਰੌਲਾ, ਘਮਸਾਨ ਚੌਦੇਂ, ਜੋ ਪਖੰਡੀਆਂ ਨੇ ਪਾ ਰੱਖੀ ਸੀ। ਕੀਰਤਿ=ਕੀਰਤੀ ਯਸ਼ੁ, ਵਾਹਿਗੁਰੂ ਦਾ ਗੁਣਾਨੁਵਾਦ, ਸਿਫਤ ਸਲਾਹ, ਕੀਰਤਨ, ਵਾਹਿਗੁਰੂ ਦਾ ਜਸ ਗਾਉਣਾ। ਰਾਗ ਵਿਚ ਸਿਫਤ ਸਲਾਹ ਦਾ ਗਾਉਣਾ ਯਾ ਸੁਣਨਾ।
ਤਨ ਹੈਂ=ਤਨ ਦੀ ਅਹੰਗਤਾ, ਤਨ ਨੂੰ ਆਪਣੇ ਆਪ ਨਾਲ ਅਭੇਦ ਸਮਝਣ ਦੀ ਹਉਮੈ। 'ਤਨ ਮੈਂ ਹਾਂ' ਰੂਪੀ ਅਵਿੱਦਜਾ।
ਸ਼ਹਾਬਾ=ਕਸੁੰਭਾ, ਕੱਚਾ ਸੂਹਾ ਰੰਗ [ਫਾਰਸੀ, ਸ਼ਹਾਬ=ਲਾਲ ਰੰਗ। ਸ਼ਿਹਾਬ=ਅਸਮਾਨ ਵਿਚੋਂ ਆਤਸ਼ਬਾਜ਼ੀ ਵਾਂਙੂ ਛੁਟਦਾ ਹੋਇਆ ਸਤਾਰਾ। ਉਲਕਾਪਾਤ]।
ਅਵਲੋਕਤ=ਦੇਖਦੇ ਹਨ। ਅਜਾਬਾ=ਅਸਚਰਜ, ਵਿਸਮਾਦ। [ਅਰਬੀ, ਅਜੀਬ ਯਾ ਅਜੂਬਹ ਤੋਂ ਅਜਾਬਾ]।
ਦੇਵਨ ਦੇਵ=ਦੇਵਾਂ ਦੇ ਦੇਵ। ਪ੍ਰਕਾਸ਼ ਸਰੂਪਾਂ ਦੇ ਪ੍ਰਕਾਸ਼ ਸਰੂਪ। ਗੁਪਤ ਸੰਸਾਰ ਦੀ ਮਹਾਂਨ ਵਜਕਤੀਆਂ ਤੋਂ ਭੀ ਉੱਚੀ ਵਜਕਤੀ।
ਪੀਰ=ਵੱਡੇ, ਮੁਰਾਦ ਹੈ ਕਲਾਧਾਰੀ ਤੋਂ।
ਬਾਬਾ=ਸਤਿਕਾਰ ਯੋਗ, ਮੁਰਾਦ ਹੈ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ। [ਤੁਰਕੀ, ਬਾਬਾ=ਪਿਤਾ]।

*ਕਵਿ ਜੀ ਨੇ ਭਾਈ ਸਾਹਿਬ ਭਾਈ ਗੁਰਦਾਸ ਜੀ ਦੀ ਚੌਵੀਵੀਂ ਵਾਰ ਵਿਖੇ ਤੀਜੀ ਚੌਥੀ ਪੌੜੀ ਦੀ ਅੰਤਲੀ ਤੁਕ 'ਜ਼ਾਹਰ ਪੀਰ ਜਗਤ ਗੁਰ ਬਾਬਾ' ਦੀ ਸਮੱਸਜਾ ਤੇ ਇਹ ਮੰਗਲ ਕੀਤਾ ਹੈ।

ਅਰਥ–ਦੇਵਾਂ ਦੇ ਦੇਵ, ਜਗਤ ਦੇ ਗੁਰੂ, ਜ਼ਾਹਰਾ ਕਲਾਧਾਰੀ, ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਣਾਂ ਨੂੰ ਸਦਾ ਸੇਵੋ, (ਜਿਨ੍ਹਾਂ ਨੇ) ਜਗਤ (ਦੇ ਦੁਖ ਰੂਪੀ) ਸਮੁੰਦਰ (ਤੋਂ ਪਾਰ ਕਰਨ ਲਈ ਪ੍ਰਭੂ ਦੀ ਕੀਰਤੀ ਰੂਪ) ਪੁਲ ਰਚ ਦਿੱਤਾ ਹੈ, ਸਾਰੇ ਪਖੰਡਾਂ ਦਾ ਸ਼ੋਰ ਸ਼ਰਾਬਾ ਮੇਟਕੇ। (ਸੋ ਹੁਣ ਅਸੀਂ) ਵਾਹਿਗੁਰੂ ਦੀ ਕੀਰਤੀ ਸੁਣ ਕੇ (ਅਥਵਾ) ਗਾਉਂਕੇ, ਤਨ ਦੀ ਹਉਂ ਨੂੰ ਕਸੁੰਭੇ ਦਾ ਰੰਗ ਸਮਝਕੇ ਤਿਆਗ ਦੇਈਏ (ਕਿਉਂਕਿ ਓਹ ਕੀਰਤਨ ਐਸਾ ਨਿਸ਼ਚੇ ਪਾਰ ਕਰਨੇ ਵਾਲਾ ਪੁਲ ਹੈ ਕਿ ਜਿਸ ਦ੍ਵਾਰਾ) ਗਰੀਬ ਅਮੀਰ (ਸੱਭੇ) ਦੁਖ (ਸਾਗਰ) ਤੋਂ ਪਾਰ ਹੋਕੇ ਆਪਣੇ ਵਿਸਮਾਦ ਸਰੂਪ ਨੂੰ ਵੇਖ ਲੈਂਦੇ ਹਨ।

ਮਤਿ ਮੰਦਿ ਭਏ ਕਲਿਮੈਂ ਨਰ ਰੰਕ ਦਯੋ ਹਰਨਾਮ ਤਿਨੈ ਮਨ ਮਾਨਕ।
ਤਨ ਮਾਨ ਤਜੇ ਸਿਮਰੇ ਜਿ ਸਦਾ ਪ੍ਰਗਟੇ ਘਟ ਅੰਤਰ ਗਯਾਨ ਅਚਾਨਕ।
ਲਖਿ ਕੂਰ ਪਦਾਰਥ ਕੇ ਤਜਿ ਸ੍ਵਾਰਥ ਭੇ ਪਰਮਾਰਥ ਮੈਂ ਦੁਖ ਹਾਨਕ।
ਗੁਨ ਬ੍ਰਿੰਦ ਗਹੀਰ ਸਰੀਰ ਧਰਜੋ ਬਰਜਾਹਰ ਪੀਰ ਗੁਰੂ ਜਗ ਨਾਨਕ॥੩॥

ਮਨ ਮਾਨਕ=ਮਨ ਦਾ ਮਾਣਿਕ, ਹੀਰੇ ਲਾਲ ਪੰਨੇ ਆਦਿ ਤਾਂ ਜਗਤ ਵਿਚ ਮਾਣਿਕ ਹਨ, ਅੱਖਾਂ ਨੂੰ ਪਿਆਰੇ ਲਗਦੇ ਹਨ, ਪਰ ਹਰਨਾਮ 'ਮਨ ਦਾ ਮਾਣਕ' ਹੈ ਜੋ ਹ੍ਰਿਦਯ ਵਿਚ ਜਾ ਕੇ ਉਸ ਨੂੰ ਅਮੋਲਕ ਕਰ ਦੇਂਦਾ ਹੈ। (ਅ) ਮਨ ਵਿਚ ਮਾਣਿਕ ਦਿੱਤਾ– ਐਉਂ ਭੀ ਲਾਉਂਦੇ ਹਨ। (ਏ) ਮਣਿ ਮਾਣਿਕ=ਮਾਣਿਕ ਮਣੀ ਵਾਂਙ।

ਤਨ ਮਾਨ=ਤਨ ਦਾ ਮਾਨ। ਆਪਣੇ ਸਰੀਰ ਦੇ ਸੁੰਦਰ, ਬਲਵਾਨ ਹੋਣ ਦਾ ਮਾਣ। (ਅ) ਮਨ ਨੂੰ ਆਤਮਾਂ ਦੇ ਤੁੱਲ ਮਾਪ ਲੈਣ ਦਾ ਅੰਧੇਰਾ ਯਾ ਅਵਿੱਦਯਾ। ਕੂਰ=ਕੂੜੇ, ਝੂਠੇ। ਬ੍ਰਿੰਦ=ਸਮੂਹ।

ਗਹੀਰ=ਜੋ ਗਹਿਰਾ ਹੋਵੇ, ਸਮੁੰਦਰ।

ਪੀਰ=ਵੇਖੋ ਪਿਛਲੇ ਸ੍ਰਯੇ ਦੇ ਪਦਾਂ ਦੇ ਅਰਥਾਂ ਵਿੱਚ।

ਅਰਥ–(ਉਸ ਸ਼੍ਰੀ ਗੁਰੂ ਨਾਨਕ ਨੇ) ਕਲਜੁਗ ਵਿਚ ਜੋ ਲੋਕ ਖੋਟੀ ਬੁੱਧੀ ਵਾਲੇ ਹੋਕੇ (ਸ਼ੁਭ ਗੁਣਾਂ ਵਿਚ) ਕੰਗਾਲ ਹੋਏ ਸਨ (ਤਿਨ੍ਹਾਂ ਨੂੰ) ਹਰੀ ਦਾ ਨਾਮ ਮਨ ਦਾ ਮਾਣਕ ਦਾਨ ਕੀਤਾ, ਜਿਨ੍ਹਾਂ ਨੇ (ਇਹ ਪ੍ਰਾਪਤ ਕਰਕੇ) ਸਦਾ ਸਿਮਰਿਆ (ਉਨ੍ਹਾਂ ਨੇ) ਸਰੀਰ ਦੇ ਮਾਨ ਨੂੰ ਦੂਰ ਕਰ ਲਿਆ, (ਉਨ੍ਹਾਂ ਦੇ) ਹਿਰਦੇ ਵਿਚ ਅਚਾਨਕ ਗਿਆਨ ਪ੍ਰਗਟ ਹੋ ਗਿਆ। ਪਦਾਰਥਾਂ ਨੂੰ ਝੂਠਾ ਲਖਕੇ (ਉਨ੍ਹਾਂ ਨੇ) ਸ੍ਵਾਰਥ ਛੱਡ ਦਿਤੇ (ਤੇ ਐਉਂ) ਪਰਮਾਰਥ ਵਿਚ ਦੁਖ ਦੂਰ ਕਰਨ ਵਾਲੇ ਹੋ ਗਏ। ਜ਼ਾਹਰਾ ਕਲਾਧਾਰੀ ਜਗਤ ਦੇ ਗੁਰੂ (ਸ਼੍ਰੀ ਗੁਰੂ) ਨਾਨਕ ਨੇ (ਐਸਾ) ਪ੍ਰਸਿੱਧ ਤੇ ਸਾਰੇ ਗੁਣਾਂ ਦਾ ਸਮੁੰਦਰ ਸ਼ਰੀਰ ਧਾਰਨ ਕੀਤਾ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ਼੍ਰੀ ਕਰਤਾਰ ਪੁਰਖ ਦੁਖ ਗੰਜਨ[1] । ਭਗਤਨਿ ਕੇਰ ਸਦਾ ਮਨ ਰੰਜਨ[2] । ਤਿਨ ਤੇ ਬਿਦਾ ਹੋਇ ਹਟਿ* ਆਏ। ਜਗਤ ਗੁਰੂ ਸਿੱਖਨ ਸੁਖਦਾਏ ॥ ੪ ॥ ਸ਼੍ਰੀ ਅੰਗਦ ਸੁਨੀਏ ਇਤਿਹਾਸਾ । ਹਮਰੇ ਢਿਗ ਆਏ ਸੁਖਰਾਸਾ[3] । ਧ੍ਰੂਵ ਮੰਡਲ ਜੋ ਹੁਤੋ ਸੁਹਾਵਾ । ਤਹਿੰ ਤੇ ਹਮ ਕੋ ਸੰਗ ਰਲਾਵਾ ॥ ੫ ॥ ਧ੍ਰੂ ਅਵਲੋਕੇ ਆਵਤਿ ਜਬਹੀ । ਨਮੋ ਪਰਸਪਰ ਕਿਧ ਮਿਲਿ ਤਬਹੀ । ਬੂਝਨ ਲਗਯੋ ਪਤੇ ਪੁਨ ਸੋਊ । 'ਜਹਾਂ ਨ ਪਹੁੰਚਿ ਸਕਯੋ ਕਬ[4] ਕੋਊ ॥੬ ॥ ਸੱਚ ਖੰਡ ਕੀ ਦੇਹੁ ਨਿਸ਼ਾਨੀ । ਕੈਸਾ ਦੇਖਯੋ ਪ੍ਰਭੁ ਨਿਰਬਾਨੀ[5] ? । ਕੌਨੈ ਰੂਪ ਰੰਗ ਹੈ ਤਿਨਕੋ ? । ਦਰਸ਼ਨ ਜਾਇ ਕੀਨ ਤੁਮ ਜਿਨਕੋ ॥ ੭ ॥ ਆਗੈ ਭਈ ਨ ਕਬਹੀ ਐਸੇ । ਦੇਹਿ ਸਮੇਤ ਗਏ† ਢਿਗ ਜੈਸੇ' । [6]"ਉੱਤਮ ਭਗਤ ਧ੍ਰੂਵ ਤੁਮ ਸੁਨੀਏ। ਰੂਪ

[1]ਦੁਖ ਨਾਸ਼ ਕਰਨ ਵਾਲੇ । [2]ਮਨ ਪ੍ਰਸੰਨ ਕਰਨ ਵਾਲੇ । [3]ਸੁਖਾਂ ਦੀ ਰਾਸ ਭਾਵ ਸਤਿਗੁਰੂ ਜੀ । [4]ਕਦੇ ਬੀ । [5]ਜੋ ਕਦੇ ਕਲੇਸ਼ ਕਰਮ ਜਨਮ ਵਿਚ ਨਾ ਆਯਾ ਹੋਵੇ, ਸ਼ੁੱਧ । [6]ਗੁਰੂ ਜੀ ਬੋਲੇ ।

*ਪਾ:-'ਕਰ', 'ਤਬ' ।

†ਧ੍ਰੂ ਜੀ ਬੜੇ ਉੱਚੇ ਦਰਜੇ ਦੇ ਭਗਤ ਹੋਏ ਹਨ, ਉਨ੍ਹਾਂ ਦੀ ਬਾਬਤ ਮੰਨਿਆ ਹੈ ਕਿ ਉਹ ਅਟੱਲ ਪਦਵੀ ਪਾ ਆਪਣੇ ਲੋਕ ਵਿਚ ਗੱਜਦੇ ਹਨ । ਸਚਖੰਡ,ਜੋ ਬ੍ਰਹਮੰਡ ਦਾ ਕੇਂਦ੍ਰ ਹੈ ਜੋ ਸਭ ਤੋਂ ਉੱਚਾ ਨਿਰੋਲ ਪਦ ਹੈ 'ਓਥੇ ਪਹੁੰਚ ਗੁਰੂ ਨਾਨਕ ਜੀ ਦੀ ਹੋਈ' ਧ੍ਰੂ ਨੇ ਆਪ ਮੰਨੀ ਹੈ । ਸਚਖੰਡ 'ਅਦੇਸ਼' ਟਿਕਾਣਾ ਹੈ ਅਰ ਅਦੇਸ਼ ਹੋਣ ਕਰਕੇ ਹੀ ਉਹ ਸਰਬਦੇਸ਼ੀ ਬੀ ਹੈ। 'ਅਗੇ ਓਥੇ ਕੋਈ ਨਹੀਂ ਅਪੜਿਆ' ਧ੍ਰੂ ਜੀ ਕਹਿੰਦੇ ਹਨ ਕਿਉਂਕਿ ਸਾਰੇ ਅਗਲੇ ਕੇਵਲ ਭਗਤ ਹੋਏ ਹਨ, ਗੁਰੂ ਜੀ 'ਗੁਰ ਨਾਨਕ ਦੇਵੈ ਗੋਵਿੰਦ ਰੂਪ' ਹਨ । ਉਸੇ ਸਿਰਜਣਹਾਰ ਦਾ 'ਸਿਖਾਵਨ ਹਾਰ ਸਰੂਪ', ਭਾਵ ਗੁਰੂ ਸ਼ਕਤੀ, ਗੁਰ ਨਾਨਕ ਬਣਕੇ ਆਈ ਸੀ, ਸੋ ਸਚਖੰਡ ਉਹਨਾਂ ਦਾ ਸ੍ਰਦੇਸ਼ ਸੀ, ਸ੍ਰਦੇਸ਼ ਦੀ ਰੰਮਤਾ ਉਨ੍ਹਾਂ ਵਿਚ ਸੁਤੇ ਬਾਤ ਸੀ, ਹੋਰ ਮਹਾਂ ਪੁਰਖ ਮਾਤ ਲੋਕਾਂ ਵਿਚੋਂ ਤੁੱਕੀ ਕਰ ਕਰ ਕੇ ਕਰਮ ਖੰਡ ਅੱਪੜਦੇ ਹਨ ਪਰ ਗੁਰੂ ਜੀ, ਸਚਖੰਡ ਉਹਨਾਂ ਦਾ ਸ੍ਰਦੇਸ਼ ਹੋਣ ਕਰਕੇ, ਸਚਖੰਡ ਅੱਪੜੇ । ਇਹ ਬੀ ਇਕ ਤਰ੍ਹਾਂ ਦਾ ਉਸ ਵੇਲੇ ਦਾ ਕਥਨ ਹੈ, ਕਿਉਂਕਿ ਓਹ ਸਦਾ ਸਚਖੰਡ ਨਿਵਾਸੀ ਸੇ ।

'ਸਚਖੰਡ ਵਿਚ ਦੇਹ ਸਮੇਤ ਅੱਪੜਨ' ਦੀ ਗਲ ਨੂੰ ਸਮਝਣਾ ਕਠਨ ਹੈ, ਪਰ ਕੁਛ ਭਾਵ ਇੰਉਂ ਸਾਡੀ ਮੋਟੀ ਬੁੱਧਿ ਗੋਚਰਾ ਹੋ ਸਕਦਾ ਹੈ । ਸਚਖੰਡ ਦੇਸ਼ਕਾਲ ਤੋਂ ਪਰੇ ਹੈ, ਪਰ ਸਰਬ ਦੇਸ਼ਾਂ ਦੇ ਅੰਤਰ ਭੂਤ ਹੈ, ਜਿਸ ਦਾ ਸ੍ਰਦੇਸ਼ ਸਚਖੰਡ ਹੈ, ਤੇ ਫੇਰ ਓਹ ਸਾਰੇ ਬ੍ਰਹਮੰਡਕ ਹੈ, ਉਸ ਵਿਚ ਗੁਰੂ ਨਾਨਕ ਦੇਵ ਜੀ ਦੀ ਰੰਮਤਾ ਸੁਤੇ ਸਿੱਧ ਸ਼ਕਤ ਹੈ, ਅਦੇਸ਼ ਵਿਚ ਅਦੇਸ਼ ਹੋਕੇ ਜਾਣਾ ਯਾ ਸਰਬ ਦੇਸ਼ੀ ਵਿਚ ਦੇਹ ਸਮੇਤ ਸਦੀ ਰਹਿਣਾ ਯਾ ਚਲੇ ਜਾਣਾ ਕੁਛ ਅਚਰਜ ਬਾਤ ਨਹੀਂ ਹੈ, ਕਠਿਨਤਾ ਹੈ ਤਾਂ

ਰੰਗ ਤਿਨਕੋ ਨਹਿੰ ਗੁਨੀਏ[1]* ॥੮॥ ਭਗਤਨਿ ਧਯਾਨ ਹੇਤ ਬਿਨ ਜੋਨਾ[2]† ਸੋਹਤਿ ਸ਼ਯਾਮ ਸਰੂਪ ਸਲੋਨਾ[3]। ਸਸਿ[4] ਸਵਿਤਾ[5] ਕੋਟਿਕ[6]ਉਜਿਆਰਾ[7]। ਬ੍ਰਹਮਾਦਿਕ ਜਿਹ ਪਾਇੰ ਨ ਪਾਰਾ॥ ੯॥। ਕੋਟਿ ਕਾਮ ਕੀ[8] ਸੁੰਦਰਤਾਈ। ਇਕ ਨਖ ਕੀ ਨ ਕਰੋ ਸਮਤਾਈ[9]। ਕੋ ਉਪਮਾ ਮੈਂ ਦੇਵੋਂ ਤਿਨ ਕੀ। ਸਰਬਰ ਕੋਇ ਨ ਦੇਖੋਂ ਜਿਨਕੀ ॥ ੧੦ ॥ ਅਨਿਕ ਬ੍ਰਹਮੰਡ ਦੇਹਿ ਮਹਿੰ ਬਨੇ। ਜਿਉਂ ਤਰੁਵਰ[10] ਬਹੁ ਫਲ ਕੇ ਸਨੇ। ਕਹਿਨ ਸੁਨਨਿ ਤੇ ਜਾਨਿ ਅਨੰਤਾ[11]। ਨਿਖਲ[12] ਭਵਨ[13] ਕੋ ਰਾਜਤਿ ਕੰਤਾ[14] ॥ ੧੧ ॥ ਸ਼ਭਿਨਿ ਬਿਖੈ ਜਿਹ ਜੋਤਿ ਸਮਾਨੀ[15]। ਸਦਾ ਅਲੇਪ ਸਰਬ ਕੋ ਦਾਨੀ[16]। ਸੁਨਿ ਕੀਨੋ ਧ੍ਰੂਵ ਹਰਖ ਅਪਾਰਾ। 'ਨਿਰੰਕਾਰ ਕੇ ਤੁਮ ਆਕਾਰਾ[17]' ॥ ੧੨ ॥ ਨਿਸ਼ਚਾ ਮੋਹਿ ਅਧਿਕ ਅਤਿ ਗਾਢੋ। ਧੰਨ ਭਾਗ ਦੇਖਯੋ ਢਿਗ ਠਾਂਢੋ[17]। ਕਲਿ[18] ਮਹਿੰ ਨਾਮ ਕਰਹਿੰ ਉਪਦੇਸ਼ਾ। ਪਾਵਤਿ ਨਰ ਜੇ ਅਧਿਕ ਕਲੇਸ਼ਾ ॥ ੧੩ ॥ ਸਹਿ ਨ ਸਕੋ ਤਿਨ ਕੋ ਦੁਖ ਭਾਰੀ। ਧਰਯੋ ਰੂਪ ਤੁਮ ਪਰਉਪਕਾਰੀ। ਦੀਨ ਬੰਧੁ ਹੋ ਦੀਨ ਦਯਾਲਾ। ਦੀਨਾ ਨਾਥਹਿ ਨਾਮ ਬਿਸਾਲਾ[17] ॥ ੧੪ ॥ ਉਸਤਤਿ ਕੋ ਬਚਿ ਇਉਂ ਕਹਿ ਸੁਨਿ ਕੈ। ਬੈਸੇ ਕਿਤਿਕ ਕਾਲ ਜਨ ਗੁਨਿਕੈ[19]। ਬੋਲੇ ਬਹੁਰ 'ਸੁਨੋ ਧ੍ਰੂਵ ਪਯਾਰੇ!'। ਅਬ ਚਲਿਨੇ ਕੀ ਚਾਹਿ ਹਮਾਰੇ ॥ ੧੫ ॥ ਕਰਨੇ ਕਾਜ ਜਾਇ ਤਲ ਛੋਨੀ[20]। ਆਇਸੁ ਦਿਹੁ ਤਵ ਕੀਰਤਿ ਨੋਨੀ[17]। ਧ੍ਰੂਵ ਸੁਨਿਕੈ ਇਵ ਬਚਨ ਉਚਾਰਾ। 'ਆਇਸੁ ਸਦਾ ਤੁਮਹਿੰ ਕਰਤਾਰਾ' ॥ ੧੬ ॥ ਬਿਚਰਉ ਜਹਿੰ

---

[1]ਜਾਣਿਆਂ ਜਾਂਦਾ। [2]ਜੋ ਜੂਨ ਵਿਚ ਆਏ ਤੋਂ ਬਿਨਾਂ ਯਾ ਕਿਸੇ ਕਲੇਸ਼ ਕਰਮ ਕਾਰਣ ਤੇ ਸਦਾ ਸੁਤੰਤਰ ਰਹਿਕੇ ਭਗਤਾਂ ਦੇ ਧਯਾਨ ਹਿਤ ਰੂਪ ਹੈ, ਉਹ.....। [3]ਸੁੰਦਰ। [4]ਚੰਦਰਮਾ। [5]ਸੂਰਜ। [6]ਕ੍ਰੋੜਾਂ ਹੀ। [7]ਪ੍ਰਕਾਸ਼। [8]ਕਾਮਦੇਵਾਂ ਦੀ। [9]ਬਰਾਬਰੀ। [10]ਬ੍ਰਿੱਛ। [11]ਬੇਅੰਤ। [12]ਸਾਰੇ। [13]ਲੋਕਾਂ। [14]ਸ੍ਵਾਮੀ। [15]ਸਮਾਈ ਹੋਈ ਹੈ [16]ਸ੍ਵਰੂਪ। [17]ਪਾਸ ਖੜਾ ਹੋਕੇ। [18]ਕਲਯੁਗ। [19](ਧ੍ਰੂ ਨੂੰ) ਦਾਸ ਜਾਣਕੇ। [20]ਹੇਠਾਂ ਧਰਤੀ ਤੇ।

*ਪਾ:—ਨਹਿ ਜਨੀਯੇ। †ਪਾ:—ਭਗਤਨ ਧਯਾਨ ਹੇਤ ਮਨ ਜੋਨਾ। ਅਰਥਾਤ —ਜੋਹੜੀ ਭਗਤਾਂ ਦੇ ਮਨ ਦੇ ਧਯਾਨ ਮਾਤ੍ਰ ਲਈ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਕੀਮੀਆਂ ਸੂਖਮ ਬਾਤਾਂ ਨੂੰ ਸਥੂਲ ਲਫਜ਼ਾਂ ਤੇ ਦੇਸ਼ ਕਾਲ ਵਾਲੇ ਖਿਆਲਾਂ ਵਿਚ ਵਰਣਨ ਕਰਨਾ। ਕਵਿ ਜੀ ਆਪ ਉਚਾਰਦੇ ਹਨ:—ਓਰਕ ਕਹੁੰ ਨ ਪਾਯੋ ਕਾਹੂ। ਸਰਬ ਅਨੰਤ ਕਹੈਂ ਮਿਲਿ ਤਾਹੂ। (ਦੇਖੋ ਇਸੇ ਅਧਯਾਯ ਦਾ ਅੰਕ ੨੩)।

ਇੱਛਾ ਉਰ ਤੇਰੇ। ਕਲਮਲ ਨਾਸਹਿਂ ਦਰਸ਼ਨ ਹੇਰੇ'। ਕਰੀ ਪਰਸਪਰ ਤਬਹੀ ਬੰਦਨ। ਤਹਿਂ ਤੇ ਗਮਨੇ ਦੋਖ ਨਿਕੰਦਨ ॥ ੧੭ ॥ ਕਿਤਿਕ ਦੂਰ ਤਬਹੀ ਚਲਿ ਆਏ। ਮਰਦਾਨੇ ਤਬ ਬੈਨ ਅਲਾਏ। 'ਜੇਤੇ ਨਭਚਰ[1] ਹੈਂ ਨਭਿ ਮਾਂਹੀ। ਧ੍ਰੁਵ ਮੰਡਲ ਸਭਿ ਤੇ ਉਰਧਾਹੀ[2]॥੧੮॥ ਭੂਤਲ[3] ਤੇ ਊਰਧ[4] ਹੈ ਜੇਤੋ। ਮੁਝੈ ਬੰਤਾਵੋ ਸ਼੍ਰੀ ਪ੍ਰਭੁ ਤੇਤੋ। ਹਮ ਸੋ ਅਲਪਨ[5] ਕੋ ਇਹ ਥਾਨਾਂ। ਤੁਮ ਬਿਨ ਕੌਨ ਦਿਖਾਇ, ਮਹਾਨਾਂ[6]' ॥੧੯॥ ਸ਼੍ਰੀ ਗੁਰ ਕਹੈਂ 'ਸੁਨੋ ਮਰਦਾਨੇ। ਧ੍ਰੁਵ ਮੰਡਲ ਜੇਤੋਕ ਪ੍ਰਮਾਨੈ। ਉਣਤਾਲੀ ਲਖ ਜੋਜਨ ਊਚਾ* । ਇਸਕੀ ਸਰਬਰ[7] ਕੋ ਨ ਪਹੂਚਾ' ॥ ੨੦ ॥ 'ਪ੍ਰਭੁ ਜੀ ਮੁਝ ਇਕ ਅਵਰ ਬਤਾਵਹੁ। ਲਖਿ ਅਜਾਨ ਨਹਿਂ ਮਨ ਖੁਨਸਾਵਹੁ। ਧ੍ਰੁਵ ਮੰਡਲ ਤੇ ਗਏ ਅਗਾਰੀ[8]। ਕੇਤੀ ਦੂਰ ? ਕਹਹੁ ਸੁਖਕਾਰੀ !' ॥ ੨੧ ॥ 'ਅੱਪ੍ਰਮਾਨ[9] ਸੋ ਸੁਨਿ ਮਰਦਾਨੇ। ਤਿਹ ਕੀ ਗਿਨਤੀ ਹੈ ਨ ਬਖਾਨੇ। ਨਾਮ ਅਨੰਤ ਅਲੇਖ ਅਪਾਰਾ[10]। ਬ੍ਰਹਮਾਦਿਕ ਇਉਂ ਕਰਤਿ ਉਚਾਰਾ ॥ ੨੨ ॥ ਦਯਾ ਧਾਰਿ ਦਿਖਰਾਵਹਿ[11] ਜੇਤੋ[12]। ਕਰਸੋ ਜੰਤੁ[13] ਦੇਖਤਿ ਹੈ ਤੇਤੋ। ਓਰਕ ਕਹੂੰ ਨ ਪਾਯੋ ਕਾਂਹੂ। ਸਰਬ ਅਨੰਤ[14] ਕਹੈਂ ਮਿਲਿ ਤਾਂਹੂ' ॥੨੩॥ 'ਧੰਨ ! ਧੰਨ !' ਭਾਖੈ ਮਰਦਾਨਾ।'ਕਹਹੁ ਸੱਤਿ ਤੁਮ ਮਯਾ ਨਿਧਾਨਾ !। ਨਿਰੰਕਾਰ ਤੁਮ ਮਹਿਂ ਨਹਿਂ ਭੇਦਾ। ਕਾਰਨ ਕਰਨ[15] ਅਕਾਲ ਅਛੇਦਾ ॥ ੨੪ ॥ ਅਬ ਭੂਤਲ ਕੋ ਆਪ ਪਧਾਰੋ।ਕੌਨ ਦੇਸ਼ ਆਇ ਪੰਚ ਅਗਾਰੇ ?। ਕਿਤਿਕ ਦੇਰ ਮਹਿਂ ਚਲਹੁ ਗੁਸਾਈਂ ?'। ਸੁਨਿ ਕਰਿ ਸ਼੍ਰੀ ਗੁਰ ਗਿਰਾ ਅਲਾਈ ॥ ੨੫॥ ਦੋਹਰਾ ॥ 'ਸੁਰਤ ਬੰਦਰ ਆਵਈ ਨਟਕਾ ਚਪਟਾ ਫੇਰ। ਮਛਲੀ ਬੰਦਰ ਜਾਇ ਪੁਨਿ ਸ਼ੀਘਰ ਕਰੈਂ ਨ ਦੇਰ†' ॥ ੨੬ ॥ ਚੌਪਈ ॥ ਇਸ ਪ੍ਰਕਾਰ ਕੇ

---

[1]ਅਕਾਸ਼ ਤੇ ਵਿਚਰਨ ਵਾਲੇ। [2]ਉੱਚਾ ਹੈ।- [3]ਪ੍ਰਿਥਵੀ। [4]ਉਚਾ। [5]ਸਾਡੇ ਵਰਗੇ ਤੁੱਛਾਂ। [6]ਹੇ ਸ੍ਰੇਸ਼ਟ ਜੀਓ ! [7]ਬਰਾਬਰ। [8]ਅੱਗੇ। [9]ਬੇਅੰਦਾਜ਼ਾ। [10]ਪਾਰਾਵਾਰ ਰਹਿਤ। [11]ਦਿਖਾਂਵਦਾ ਹੈ। [12]ਜਿਤਨਾ। [13]ਕੀਤਾ ਹੋਯਾ ਜੀਵ। [14]ਬਿਅੰਤ ਹੀ। [15]ਸਬੱਬਾਂ ਦੇ ਕਰਨ ਵਾਲੇ। *ਏਹ ਹਿਸਾਬ ਵੀ ਹਿੰਦਾਲੀਆਂ ਦੀ ਵਿਗਾੜੀ ਹੋਈ ਜਨਮਸਾਖੀ ਤੋਂ ਹੀ ਲਿਖੇ ਜਾਪਦੇ ਹਨ। 'ਧ੍ਰੁ' ਨਾਮੇ ਸਿਤਾਰਾ ਇਸ ਤੋਂ ਬਹੁਤ ਹੀ ਢਪੀਕ ਦੂਰੀ ਤੇ ਹੈ।

†ਏਹ ਜੋ ਟਿਕਾਣੇ ਦੱਸ ਰਹੇ ਹਨ ਏਥੇ ਅਜੇ ਅੱਪੜੇ ਨਹੀਂ। ਇਥੇ ਗ੍ਰਾਲਬਨ ਏਹ ਦੱਸਿਆ ਹੈ ਕਿ ਚੀਨ ਦਾ ਸੈਲ ਕਰਕੇ ਕਿਸੇ ਜਹਾਜ਼ ਦੇ ਰਸਤੋਂ ਹਿੰਦੁਸਤਨ ਅੱਪੜਨ ਦਾ ਇਸ ਵੇਲੇ ਖਿਆਲ ਹੈ। ਮਛਲੀ ਪਟਮ ਮਦਰਾਸ ਅਹਾਤੇ ਦਾ ਇਕ [ਬਾਕੀ ਟੁਕ ਥੱਲੇ ਅਗਲੇ ਪੰਨੇ ਦੇ ਹੇਠ]

ਬਚਨ ਬਿਲਾਸਾ। ਕਰਤਿ ਚਲਤਿ ਸਿੱਖਨ ਸੁਖ ਰਾਸਾ। ਸੀਲਾਗਿਰ[1] ਪਰ ਜਬ ਚਲਿ ਆਏ। ਮਰਦਾਨੇ ਤਬ ਬੈਨ ਅਲਾਏ॥੨੭॥ 'ਇਸ ਪਰਬਤ ਸੁੰਦਰ ਕੇ ਮਾਂਹੀ।ਰਹਤਿ ਸੰਤ ਕੈਧੌਂ ਕੋ ਨਾਂਹੀ?। ਪਸੁ ਪੰਖੀ ਕੋ ਨਜ਼ਰ ਨ ਆਵੈ। ਸੁਨੌ ਸਭਿ ਇਸਥਾਨ ਦਿਖਾਵੈ' ॥੨੮॥ ਸ਼੍ਰੀ ਗੁਰ ਕਹੈਂ 'ਛੁਧਾ ਭੁਹਿ ਲਾਗੀ। ਕਿਉਂ ਕਰਿ ਬੂਝਤਿ ਹੈ ਬਡਿਭਾਗੀ? ਇਸ ਗਿਰਪਰ ਨਰ ਰਹਿਤਿ ਨ ਕੋਊ। ਅਗਲੌ ਚਲ ਅਵਲੋਕਤਿ ਜੋਊ ॥ ੨੯ ॥ ਤਿਹ ਪਰ ਰਹਿਤ ਰਿਖੀਸ਼ੁਰ ਭੂਰੀ[2]। ਤਰੁਵਰ[3] ਬਹੁ ਲਾਗੇ ਫਲ ਰੂਰੀ। ਜੋਕਰਿ ਤਵ ਮਨ ਮੈਂ ਹੈ ਚਾਹੀ। ਚਲਿ ਕਰਿ ਤਹਿਂ ਫਲ ਲੀਜੈ ਖਾਹੀ'॥੩੦॥'ਸ੍ਰੀ ਪ੍ਰਭੂ! ਸੁਨੀਏ ਛੁਧਾ ਨ ਕੋਈ। ਜਬਕੋ ਬਰ ਦੇਕਰਿ ਤੁਮ ਖੋਈ। ਰਹੌਂ ਅਨੰਦ ਸਦਾ ਉਰ ਮਾਂਹੀ।ਖਾਵਨ ਚਾਹਿ ਹੋਤਿ ਕਬਿ ਨਾਂਹੀ'॥੩੧॥ਕਹਿਤਿ ਸੁਨਤਿ ਤਿਹ ਗਿਰ ਪਰ ਆਏ। ਜਹਾਂ ਬਿਟਪ[4] ਫਲ ਸਹਿਤ ਸੁਹਾਏ। ਅਨਿਕ ਰੰਗ ਕੇ ਸੁਮਨ[5] ਸੁਹਾਵਨ। ਜਿਨ ਪਰ ਭੌਰੇ ਕਰਹਿਂ ਭ੍ਰਮਾਵਨ[6] ॥ ੩੨ ॥ ਲਤਾ[7] ਬਹੁਤ ਜਿਨ ਸੋਂ ਉਰਝਾਨੀ। ਸੁੰਦਰ ਅਤਿ ਛਾਇਆ ਸੁਖਦਾਨੀ। ਅਨਿਕ ਬਿਧਿਨਿ ਲਾਗੇ ਫਲ ਸਰਸੰ[8]। ਸ਼ਾਖਾ[9] ਡਾਰ ਭੂਮਿ ਸੋਂ ਪਰਸੰ[10] ॥ ੩੩॥ ਮਨਹੁ ਅਥਿਤ[11]ਜੋ ਆਵਤਿ ਪਾਸਾ।ਦੇਨੇ ਹੇਤ ਝੁਕੇ ਫਲ ਰਾਸਾ[12]। ਬਿਨ ਹੀ ਸ਼੍ਰਮ[13] ਲੇਂ ਤੋਰ ਸੁਖਾਰੇ। ਖਾਵਹਿਂ ਸਾਦੁ[14] ਛੁਧਾ ਨਿਰਵਾਰੇ॥ ੩੪ ॥ ਦੋਹਰਾ॥ ਉਪਕਾਰੀ ਜੋ ਪੁਰਖ ਹੈਂ,ਸਿੱਖਯਾ ਤਿਹ ਜਨੁ ਦੇਤਿ।–ਕਰਿ ਉਪਕਾਰ ਸੁ ਨਿਵ ਚਲੋ ਦੀਨ ਦੁਨੀ ਸੁਖ ਹੇਤ–॥੩੫॥ ਚੌਪਈ ॥ ਸੀਤਲ ਬਿਮਲੰ[15] ਨੌਰਾ[16]* ਨੀਰੰ[17]। ਮਾਰਗਸ਼੍ਰਮ ਕੀ[18] ਖੋਵਤਿ ਪੀਰੰ। ਸਘਨ[19] ਸੁਹਾਵਨ ਛਾਯਾ ਜਹਿਂਵਾ। ਬੈਸੇ ਸ਼੍ਰੀ ਨਾਨਕ ਪਿਖਿ ਤਹਿਂਵਾ ॥ ੩੬ ॥ ਬਰ

---

[1]ਨਾਮ ਹੈ ਪਹਾੜ ਦਾ। [2]ਸ੍ਰੇਸ਼ਟ। [3]ਬਹੁਤੇ। [4]ਬਿਰਛਾਂ ਨੂੰ। [5]ਬਿਰਛ। [6]ਫੱਲ। [7]ਉਲਝਣਾ। [8]ਵੇਲਾਂ। [9]ਰਸਾਂ ਵਾਲੇ। [10]ਟਾਹਣੀਆਂ। [11]ਛੋਂਹਦੀਆਂ ਹਨ। [12]ਲੋੜਵੰਦ। [13]ਸਾਰੇ। [14]ਬਿਨਾ ਖੇਚਲ ਦੇ। [15]ਸਵਾਦ ਨਾਲ। [16]ਉੱਜਲ। [17]ਪਰਵਾਹ ਦਾ। [18]ਪਾਣੀ। [19]ਰਾਹ ਦੀ ਥਕਾਣ ਦੀ। [20]ਸੰਘਣੀ। *ਪਾ:–ਪੀਵੈ।

[ਅਗਲੇ ਪੰਨੇ ਦੀ ਬਾਕੀ ਟੂਕ]

ਬੰਦਰ ਹੈ ਜੋ ਗੋਦਾਵਰੀ ਸੰਗਮਾਂ ਤੋਂ ਹੇਠਾਂ ਵਾਰ ਹੈ ਤੇ ਸੂਰਤ ਬੰਬਈ ਅਹਾਤੇ ਵਿਚ ਹੈ। ਜੇ ਤਾਂ ਪੂਰਬੀ ਕਿਨਾਰੇ ਉਤਰਨ ਦਾ ਖਿਆਲ ਹੈ ਤਾਂ ਮਛਲੀ ਪਟਮ ਪਹਿਲੇ ਠੀਕ ਹੈ ਤੇ ਜੇ ਪੱਛੋਂ ਜਾ ਉੱਤਰਨ ਦਾ ਖਿਆਲ ਹੈ ਤਾਂ ਸੂਰਤ ਪਹਿਲੇ। ਗੁਰੂ ਜੀ ਅਜੇ ਪਹਾੜਾਂ ਦੇ ਸ਼ੈਲੇ ਕਰ ਰਹੇ ਹਨ, ਸੋ ਅਜੇ ਤਾਂ ਇਹ ਕੇਵਲ ਵਚਨ ਬਿਲਾਸ ਤੇ ਹਾਸ ਹੋ ਰਹੇ ਹਨ।

ਫਰ[1] ਮਧੁਰ ਤੋਰਿ ਮਰਦਾਨੇ। ਗੁਰ ਅੱਗ੍ਯਾ ਰਾਖੇ ਤਬਿ ਆਨੇ। ਸੁੰਦਰ ਸਰਸ[2] ਦੇਖਿ ਮਨ ਭਾਏ। ਸ਼੍ਰੀ ਗੁਰ ਕਰ ਮੈਂ ਅਰਧ ਉਠਾਏ॥ ੩੭॥ ਸੋ ਮੋਕੋ ਦੀਨੇ ਤਿਹ ਕਾਲਾ। ਰਾਖੇ ਆਧੇ ਆਪ ਕ੍ਰਿਪਾਲਾ। ਮਰਦਾਨਾ ਤੋਰੈ ਸੋ ਖਾਵਤਿ। ਸਾਦ ਸੁਧਾ ਸਮ, ਅਧਿਕ ਅਘਾਵਤਿ[3]॥ ੩੮॥ ਦੋਹਰਾ॥ ਛੋਰਿ ਸਕੈ ਨਹਿੰ ਖਾਇ ਬਹੁ ਗਰ ਲੌ ਉਦਰੰ ਪੂਰ[4]। ਤੋਰਿ[5] ਚੀਰ[6] ਮਹਿੰ[7] ਪਾਇ ਕਛੁ ਬਾਂਧੈ[8] ਸ੍ਵਾਦੈਂ[9] ਭੂਰ[10]॥ ੩੯॥ ਚੌਪਈ॥ ਬੈਸਨੋ ਗੁਰ ਸਮੀਪ ਸੋ ਆਨਾ[11]। ਬਿਗਸਤਿ ਬੋਲੇ ਮਘਾਨਿਧਾਨਾ। 'ਜੋ ਨ ਅਘਾਯੋ ਔਰਹਿ ਲੀਜੈ। ਮਨ ਭਾਵਨ ਸੋ ਖਾਵਨ ਕੀਜੈ' ॥ ੪੦॥ 'ਸ਼੍ਰੀ ਪ੍ਰਭੂ! ਮੈਂ ਬਹੁ ਰਹਨੋ ਅਘਾਈ[12]। ਖਾਵਨ ਤ੍ਰਿਸ਼ਨਾ ਸਕਲ ਮਿਟਾਈ। ਜੋ ਅਬ ਰਾਵਰ ਕੀ ਰੁਚਿ ਦੇਵਨ। ਇਕ ਦੁਇ ਦਿਹੁ ਖਾਵਉਂ ਕਰ ਲੇਵਨ[13]॥ ੪੧॥ ਨਿਜ ਕਰ ਸੋਂ ਗੁਰ ਫਰ[14]ਜੁਗ ਦੀਨੇ। ਲੈ ਕਰਿ ਭਖ ਹੀ ਖਾਵਨ ਕੀਨੇ। ਖਾਨੇ ਕੀ ਰੁਚਿ ਉਦਰ ਅਘਾਯੋ। ਤਿਹ ਛਿਨ ਬਹੁਰੋ ਬੈਨ ਅਲਾਯੋ॥ ੪੨॥ ਦੋਹਰਾ॥ 'ਸਾਦ ਸੁਧਾ ਸਮ ਫਲ ਮਧੁਰ ਇਹਾਂ ਕੌਨ ਇਨ ਖਾਇਕਿਧੌਂ ਬਾਦ ਏ ਜਾਵਈ ਮਾਨਵ ਕੋ ਨ ਦਿਸਾਇ' ॥ ੪੩॥ ਚੌਪਈ॥ ਗੁਰ ਕਹਿੰ 'ਜੇ ਨਹਿੰ ਖਾਵਨਵਾਰੋ[15]। ਕਿਉਂ ਉਪਜਤਿ ਇਹ ਰਿਦੇ ਬਿਚਾਰੋ। ਨਿਰੰਕਾਰ ਕੇ ਸੰਤ ਜਿ ਈਠੇ[16]। ਤਿਨਕੇ ਹੇਤ ਕਰੇ ਫਲ ਮੀਠੇ॥ ੪੪॥ ਰੁਚਿ ਸੋਂ ਖਾਇੰ ਲਗਾਇੰ ਸਮਾਧਾ। ਕਰਤਿ ਭਜਨ ਜਿਨ ਮੋਹ ਨ ਬਾਧਾ' । 'ਕਿਤਕ ਕਾਲ ਪ੍ਰਭੂ ਇਹਠਾਂ ਰਹੀਏ। ਮਿਲੇ ਸੰਤ ਬਚ ਸੁਨੀਏ ਕਹੀਏ' ॥ ੪੫॥ ਬਿਗਸਤਿ ਬੋਲੇ ਕਰੁਨਾ ਛੀਠਾ[17]। 'ਤੁ ਕੋ ਲਗਨੋ ਸ੍ਵਾਦ ਫਲ ਮੀਠਾ। ਕਰਿ ਅਹਾਰ ਕੋ ਲਾਲਚ ਮਨ ਮੈਂ। ਰਾਖਨੋ ਚਹਿਤ ਅਬੈ ਤੂੰ ਬਨ ਮੈਂ' ॥ ੪੬॥ ਇਸ ਪ੍ਰਕਾਰ ਕੋ ਹਾਸ ਬਿਲਾਸਾ। ਕਰਤਿ ਹੁਤੇ ਤਿਹ ਠਾਂ ਸੁਖ ਰਾਸਾ। ਤਿੰਹ ਛਿਨ ਏਕ ਰਿਖੀ ਚਲਿ ਆਯੋ। ਹਰਿ ਸਿਮਰਨ ਮਹਿੰ ਜੋ ਲਪਟਾਯੋ॥ ੪੭॥ ਹਮਹਿੰ ਬਿਲੋਕਤਿ ਬੋਲਨੋ ਸੋਊ। 'ਇਹਾਂ ਨ ਪਹੁੰਚਨੋ ਕਬਿ ਅਸ ਕੋਊ। ਕੋ ਤੁਮ,

---

[1]ਸ੍ਰੇਸ਼ਟ ਫਲ। [2]ਸਮੇਤ ਰਸ ਦੇ। [3]ਰੱਜ ਰੱਜ ਕੇ ਖਾਂਦਾ ਹੈ। [4]ਗਲ ਤਕ ਪੇਟ ਨੂੰ ਭਰਕੇ। [5]ਪੱਤੇ ਤੋੜਕੇ। [6]ਬਸਤਰ। [7]ਵਿਚ। [8]ਉਨ੍ਹੇ। [9]ਸਵਾਦ ਵਾਲੇ। [10]ਬਹੁਤੇ। [11]ਆ ਕਰਕੇ। [12]ਤ੍ਰਿਪਤ ਹੋ ਗਿਆ ਹਾਂ। [13]ਆਪਦੇ ਹੱਥੋਂ ਲੈਕੇ ਖਾਵਾਂ। [14]ਫਲ। [15]ਖਾਵਨ ਵਾਲਾ। [16]ਪਿਆਰੇ। [17]ਮਿਹਰ-ਦੀ ਨਜ਼ਰ ਵਾਲੇ (ਅ) ਕ੍ਰਿਪਾ ਦ੍ਰਿਸ਼ਟੀ ਨਾਲ ਹੱਸਕੇ (ਬੋਲੇ)।

ਕੈਸੇ ਆਨਿ ਪਹੁੰਚੇ ? । ਬਿਖਮ[1] ਥਾਨ ਭੂ ਤੇ[2] ਗਿਰ ਊਚੇ ॥ ੪੮ ॥
ਅਵਲੋਕਤਿ[3]ਅਚਰਜ ਉਰ ਆਯਹਿ। ਮੁਝੇ ਆਪਨੋ ਨਾਮ ਬਤਾਯਹਿ'। ਸੁਨਿ ਕਰਿ ਸ਼੍ਰੀ ਗੁਰ ਗਿਰਾ ਉਚਾਰੀ। 'ਨਾਮ ਮੋਰ ਨਾਨਕ ਨਿਰੰਕਾਰੀ ॥ ੪੯॥ ਸੰਤ ਭਗਤ ਕੇ ਦਰਸ਼ਨ ਹੇਤੇ। ਬਿਚਰਤਿ ਸਰਬ ਥਾਨ ਸੁਖ ਲੇਤੇ'। ਸੁਨਿ ਇਉਂ ਰਿਖਿ ਹਿਰਦੇ ਹਰਖਾਵਾ। ਹੇਤ ਬੂਝਨੇ ਬੈਨ ਅਲਾਵਾ ॥੫੦॥ ਸ਼੍ਰੀ ਨਾਨਕ ਜੋ ਹੈ ਤੁਮ ਨਾਮੂ। ਤੌ ਚਰਨਨ ਹੁਇ ਮੋਰ ਪ੍ਰਣਾਮੂ[4]। ਗੁਰ ਬੂਝਨੋ[5]ਤੂੰ ਕਿਉਂਕਰਿ ਜਾਨਹਿ?ਕਿਹ ਤੇਸੁਨਿਕੈ ਹਮੈਂਪਛਾਨਹਿ?'॥੫੧॥ ਮੁਨਿਵਰ ਭਨੈ[6] 'ਮੋਰ ਗੁਰ ਪੂਰਾ। ਤਿਹ ਇਕ ਸਮੈ ਕਹਜੋ ਬਚ ਰੂਰਾ। —ਕਲੀ ਕਾਲ ਮੈਂ ਹੈ ਅਵਤਾਰਾ। ਨਾਮ ਜਪਾਵਨ ਦੈਭ[7] ਬਿਦਾਰਾ' ॥੫੨॥ ਭਗਤਿ[8] ਜਗਤ ਮਹਿੰ ਸੋ ਪ੍ਰਗਟਾਵੈ। ਜਹਿੰ ਤਹਿੰ ਉੱਤਮ ਧਰਮ ਚਲਾਵੈ—। ਦਰਸ ਕਰਤਿ ਭੀ[9]ਭਾਵਨ[10]ਮੋਹੀ[11]।ਸ਼੍ਰੀ ਨਾਨਕ ਜੀ ਹੋ ਤੁਮ ਓਹੀ'॥੫੩॥ ਅਸ ਕਹਿ ਬੰਦਨ ਹੇਤ ਸਮੀਪਾ। ਗਯੋ ਜਹਾਂ ਬੇਦੀ ਕੁਲ ਦੀਪਾ। ਨਿਜ ਕਰ ਪਰ ਲੈਕੈ ਤਿਹ ਸੀਸੰ। ਆਦਰ ਕਰਤਿ ਭਏ ਜਗਦੀਸੰ[12] ॥ ੫੪ ॥ ਬੂਝਨ[13] ਲਗੇ 'ਕੌਨ ਤੁਮ ਨਾਮੂ ? । ਗੁਰ ਕੋ ਨਾਮ ਭਨੋ ਅਭਿਰਾਮੂ'। 'ਮੋਹਿ[14] ਨਾਮ ਕਲਯਾਨ ਲਖੀਜੈ। ਸੀਲ ਸੈਨ ਗੁਰ ਨਾਮ ਜਨੀਜੈ ॥੫੫॥ ਤੁਮਰੇ ਦਰਸ ਮਿਲਜੋ ਦੁਖ ਹੈਤਾ[15] । ਜਪ ਤਪ ਸਗਲੇ[16] ਸਫਲ ਭਵੈਤਾ[17]*। ਇਉਂ ਮਿਲਿ ਗਮਨਜੋ ਆਸ਼੍ਰਮ ਆਪਨ। ਜਹਿੰ ਬਹੁ ਤਪੀ ਕਰਹਿੰ ਬਡ ਤਾਪਨ[18]॥੫੬॥ਹਿਰਦੇ ਰਹਜੋ ਅਧਿਕ ਹਰਖਾਈ।ਸਭਿਹਿਨਿ ਕੋ ਸੁਧ ਜਾਇ ਸੁਨਾਈ। 'ਸ਼੍ਰੀ ਨਾਨਕ,ਜਿਨ ਕੀ ਸ਼ੁਭ ਬਾਤਾ। ਕਰਤਿ ਹੁਤੋ ਕਬਿ ਕਬਿ ਮਿਲ ਤਾਤਾ[19] ॥ ੫੭ ॥ ਸੋ ਅਬਿ ਚਲਿ ਆਏ ਇਹ ਠਾਂਈ। ਬੈਸੇ[20] ਬਨ[21] ਕੇ ਬੀਚ ਸੁਹਾਈ। ਦ੍ਵੈ ਮਾਨਵ[22] ਹੈਂ ਔਰ ਸੰਗਾਰੇ[23]। ਚਲੀਏ ਦਰਸ਼ਨ ਲੈਹੁ ਨਿਹਾਰੇ'॥੫੮॥ ਸੀਲਸੈਣ ਆਦਿਕ ਰਿਖਿ ਜੇਤੇ। ਸੁਨਿ ਸ਼ੀਘਰ ਗੱਛਤਿ ਭੇ ਤੇਤੇ[24]। ਸਿਰ ਪਰ ਜਟਾ ਜੂਟ[25] ਕੋ ਕੀਨੇ।

---

[1]ਔਖਾ। [2]ਪ੍ਰਿਥਵੀ ਤੇ । [3]ਦੇਖਦਿਆਂ । [4]ਨਮਸਕਾਰ। [5]ਰਿਖੀ ਨੇ ਕਿਹਾ । [6]ਪਖੰਡ। [7]ਦੂਰ ਕਰਨ ਲਈ । [8]ਭਗਤੀ । [9]ਹੋਈ । [10]ਕਾਮਨਾ । [11]ਮੇਰੀ । [12]ਜਗਤ ਦੇ ਈਸ਼ੁਰ—ਗੁਰੂ ਜੀ। [13]ਪੁੱਛਣ। [14]ਮੇਰਾ। [15]ਨਾਸ਼ ਹੋ ਗਏ। [16]ਸਾਰੇ। [17]ਸਫਲ ਹੋ ਗਏ। [18]ਤਪੱਸਿਆ। [19]ਪਿਆਰਾ, ਭਾਵ ਗੁਰੂ। [20]ਬੈਠੇਹਨ। [21]ਜੰਗਲ। [22]ਦੋ ਪੁਰਸ਼। [23]ਨਾਲ। [24]ਸਾਰੇ ਹੀ ਗਏ। [25]ਜਟਾਂ ਦਾ ਜੂੜਾ। *ਪਾ:—ਜਪ ਤਪ ਸਗਲ ਸਫਲ ਭਗਵੰਤਾ ।।

ਕੁਸ਼ ਕੀ[1] ਕਟ[2] ਮਹਿੰ[3] ਪਾਇ ਕੁਪੀਨੇ[4] ॥੫੬॥ ਬਲਕਲ[5] ਕੇ ਬਸਤਰ ਤਨ ਧਾਰੇ। ਜੰਞੂ ਕੁਸ਼[6] ਕੇ ਗ੍ਰੀਵ[7] ਮਝਾਰੇ। ਕਰ ਪਗ ਕੇ[8] ਨਖ[9] ਬਧੇ[10] ਬਿਸਾਲਾ[11]। ਤਪ ਕੋ ਤੇਜ ਦਿਪੈ[12] ਜਿਨ ਭਾਲਾ[13] ॥ ੬੦ ॥ ਸ਼ਮਸ[14] ਸੋਤ[15] ਤਨ[16] ਚਰਮ[17] ਸੁਕਾਵਾ[18]। ਸੁਰਗਾਦਿਕ ਸੁਖ ਤਨਕ ਨ ਭਾਵਾ। ਉਜਲ ਰਿਦੇ ਗਯਾਨ ਸੋਂ ਜਿਨਕੇ। ਕਲਮਲ[19] ਨਾਸਹਿੰ[20] ਦਰਸ਼ਨ ਤਿਨਕੇ ॥ ੬੧ ॥ ਦੋਹਰਾ ॥ ਚਲਿ ਸਮੀਪ ਆਏ ਜਬੈ ਉਠਤਿ ਭਏ ਗਤਿ-ਦਾਇ[21]।ਸਭਿਹਿਨਿ ਕੋ ਬੰਦਨ ਕਰੀ ਜਿਉਂ ਰਘੁਬਰ[22] ਰਿਖਿਰਾਇ॥੬੨॥ ਚੌਪਈ॥ਮਿਲੇ ਹਰਖ[23] ਕਰਿ ਸਭਿ ਹੀਗੁਰ ਸੋਂ।ਦਰਸ ਬਿਲੋਕਹਿੰ[24] ਹਿਤ[25] ਕਰਿ ਉਰਸੋਂ। ਅਨਿਕ ਬਿਧਿਨਿ ਕੀ ਉਸਤਤਿ ਕੀਨੀ। ਚਰਨ ਕਵਲ ਰਤਿ ਮਹਿੰ[26] ਮਤਿ ਭੀਨੀ[27] ॥ ੬੩ ॥ 'ਨਿਰੰਕਾਰ ਤੁਮ ਬਨੇ ਆਕਾਰਾ[28]। ਬਹੁ ਨਰ ਤਾਰਹੁਗੇ ਸੰਸਾਰਾ। ਇਹ ਸਥਾਨ ਨਿਜ ਸੇਵਕ ਜਾਨੇ। ਆਇ ਦਰਸ ਦਿਯ ਦਯਾ ਨਿਧਾਨੇ ! ॥ ੬੪ ॥ ਭਏ ਕ੍ਰਿਤਾਰਥ ਹਮ ਸਭਿ ਤਬ ਤੇ । ਦਰਸ ਬਿਲੋਕਨੋ ਤੁਮਰਾ ਜਬ ਤੇ । ਦੀਨਾ ਨਾਥ, ਦਯਾਲ, ਗੁਸਾਈਂ ! । ਭਗਤ ਵਛਲ ਤੁਮ ਬਿਰਦ ਸਦਾਈ ॥ ੬੫ ॥ ਦੋਹਰਾ ॥ ਜਪ ਤਪ ਸੰਜਮ ਅਧਿਕ ਜੋ ਕੀਨੇ ਹਮ ਹਿਤ ਲਾਇ। ਸਫਲ ਭਏ ਹੈਂ ਆਜ ਸੋ ਤੁਮਰਾ ਦਰਸ਼ਨ ਪਾਇ' ॥੬੬॥ ਚੌਪਈ॥ ਸ਼੍ਰੀ ਪ੍ਰਭੁ ਭਨੈਂ 'ਧੰਨ ਸਤਿਸੰਗਾ। ਜਿਸਮੈਂ ਚੜ੍ਹੈ ਨਾਮ ਕੋ ਰੰਗਾ। ਜਨਮ ਮਰਨ ਕੋ* ਦੁਖ ਅਧਿਕਾਏ। ਨਾਸਹਿ ਸਤਿਗੁਰ ਨਾਮ ਧਿਆਏ[29] ॥੬੭॥ ਪਰਮੇਸ਼ੁਰ ਗੁਣ ਰਮਣ[30] ਸਪ੍ਰੀਤ।ਧੰਨ ਸਿ ਨਰ ਉਰ ਧਾਰੈਂ ਨੀਤਾ'।ਇਸ ਬਿਧਿ ਕਹਿਸੁਨਿ ਤਿਨ ਸੋਂ ਬਾਨੀ। ਬਿਦਾ ਰਿਖਿਨ ਤੇ ਭੇ[31] ਸੁਖਦਾਨੀ ॥੬੮॥ ਸਭਿਹਿਨਿ ਸੋਂ ਮਿਲਿ ਬੰਦਨ ਕਰੀ। ਜਾਨੀ ਰਿਖਿਨਿ ਸਫਲ ਸੋ ਘਰੀ। ਤਿਹ ਤੇ ਗਮਨੇ ਤਤਛਿਨ ਆਏ। ਗਿਰ ਘਿਰਾਨ[32] ਜਹਿੰ ਬਿਟਪ[33] ਸੁਹਾਏ ॥੬੯॥ ਇਕ

---

[1]ਦੱਭ ਦੀ। [2]ਲੱਕ। [3]ਵਿੱਚ। [4]ਲੰਗੋਟੀ। [5]ਭੋਜ ਪੱਤ੍ਰ। [6]ਦੱਭ ਦੇ। [7]ਗਲ। [8]ਹੱਥਾਂ ਪੈਰਾਂ ਦੇ। [9]ਨਹੁੰ। [10]ਵਧੇ ਹੋਏ। [11]ਬੜੇ। [12]ਪ੍ਰਕਾਸ਼ਦਾ ਹੈ। [13]ਜਿਨ੍ਹਾਂ ਦੇ ਮੱਥੇ ਤੇ। [14]ਦਾੜ੍ਹੀ। [15]ਚਿੱਟੀ। [16]ਸਰੀਰ ਦਾ। [17]ਚੰਮ। [18]ਸੁੱਕਿਆ ਹੋਇਆ। [19]ਪਾਪ। [20]ਨਾਸ਼ ਹੁੰਦੇ ਹਨ। [21]ਮੁਕਤੀ ਦਾਤੇ। [22]ਸ਼੍ਰੀ ਰਾਮ ਚੰਦ੍ਰ ਜੀ ਨੇ। [23]ਖੁਸ਼ੀ ਨਾਲ। [24]ਦੇਖਦੇ ਹਨ। [25]ਪ੍ਰੇਮ। [26]ਪ੍ਰੀਤੀ ਵਿਚ। [27]ਭਿੱਜੀ ਹੋਈ। [28]ਸਰੂਪ। [29]ਸਤਿਗੁਰ ਦਾ ਨਾਮ ਸਿਮਰਨ ਨਾਲ। [30]ਰਮਣੀਕ, ਸੁਹਣੇ। [31]ਵਿਦਾ ਹੋਏ। [32]ਇਕ ਪਹਾੜ ਦਾ ਨਾਮ। [33]ਬ੍ਰਿੱਛ। *ਪਾ:—ਜੋ।

ਸਰ ਸੁੰਦਰ ਤਹਾਂ ਸੁਹਾਵਨ। ਨਿਰਮਲ ਨੀਰ ਅਧਿਕ ਮਨ ਭਾਵਨ। ਬੈਠਿ ਗਏ ਤਿਹ ਕੈ ਤਟ ਜਬਹੀ। ਮਰਦਾਨਾ ਬੋਲਨੋ ਬਚ ਤਬਹੀ॥੭੦॥ 'ਇਹ ਸਥਾਨ ਰਿਖਿ ਰਹਹਿੰ ਕਿ ਨਾਂਹੀ ?ਜੋ ਕੋ ਹੋਇ ਮਿਲੋ ਪ੍ਰਭੁ ਤਾਂਹੀ। ਸੈਭਨ ਸੰਗ ਮਿਲਨ ਭਲ ਹੋਵਤਿ। ਜਿਨ ਬਚ ਜਲ ਕਲਮਲ[1] ਮਲ[2] ਧੋਵਤਿ' ॥੭੧॥ ਦੋਹਰਾ ॥ 'ਇਸ ਗਿਰ ਪਰ ਰਿਖਿ ਏਕ ਹੈ ਮਿਲੈ ਆਪ ਸੋ ਆਇ' ।ਅਸ ਕਹਿ ਸ਼੍ਰੀ ਪ੍ਰਭੁ ਦਯਾਨਿਧਿ ਨ੍ਹਾਨ ਲਗੇ ਤਿਹ ਥਾਇ ॥੭੨॥ ਚੌਪਈ ॥ ਰਿਖਿ ਤਿਹ ਸਮੈ ਤਹਾਂ ਚਲਿ ਆਯੋ। ਦੇਖੇ ਮੱਜਤਿ[3] ਬਚਨ ਅਲਾਯੋ। 'ਮਨ ਸੁਮੇਰੁ ਜਿਉਂ[4] ਥਿਰ ਲਿਵ ਲਾਗਾ। ਨੀਰ ਮੀਨ ਜਿਉਂ ਉਰ ਅਨੁਰਾਗਾ[5] ॥੭੩॥ ਇਸੀ ਪ੍ਰਕਾਰ ਰੀਤਿ ਜਿਨ ਰਾਖੀ। ਤਿਹ ਸ਼ਨਾਨ ਕੀ ਰਹਿਤਿ ਨ ਕਾਂਖੀ[6]। ਯਾਂਤੇ ਪਰੇ ਨ ਸਾਧਨ ਕੋਈ। ਭਾਖਉ ਸੰਤ ਨਾਮ ਨਿਜ ਜੋਈ' ॥੭੪॥ ਸੁਨਿ ਕਰਿ ਬੋਲੇ ਮਯਾਨਿਧਾਨਾ। 'ਧੰਨ ਰਿਖੀ! ਤੁਮ ਪਰਮ ਸੁਜਾਨਾ। ਏਕੰਕਾਰ ਚਰਨ ਸਰੁ[7] ਜੋ ਹੈ। ਤਿਹ ਕੋ ਲਖੈ ਮੀਨ ਮਨ ਮੋਂ[8] ਹੈ॥ ੭੫ ॥ ਦੋਹਰਾ ॥ ਤਿਹ ਬਿਛੁਰਨ ਤੇ ਤਰਫ ਕੈ ਨਾਨਕ ਮਰੈ ਪਛਾਨ। ਤਿਹ ਤਰੰਗ ਮੈਂ[9] ਰੈਨ ਦਿਨ ਕੇਲ[10] ਕਰੈ ਸੁਖਮਾਨਿ ॥ ੭੬॥ ਨੌ ਦਰ[11] ਸਰਵਹਿੰ[12] ਸਦਾ ਹੀ ਅਤਿ[13] ਮਲੀਨਤਾ[14] ਜੋਇ ॥ ਸ਼ੁੱਧ ਹੋਤਿ ਜਲ ਕੇ ਮਿਲੇ ਉਚਿਤ ਸ਼ਨਾਨਹਿ[15] ਹੋਇ' ॥ ੭੭ ॥ ਚੌਪਈ ॥ ਨਾਨਕ ਨਾਮ ਸੁਨਨੋ ਰਿਖਿ ਜਬ ਹੀ। ਬੰਦਨ ਕਰੀ ਬੰਦਿ ਕਰ ਤਬਹੀ। ਕਹਿਨ ਲਗਨੋ 'ਕੀਨੀ ਬਹੁ ਦਯਾ। ਤੁਮ ਹਰਿ ਰੂਪ ਦਰਸ ਮੁਝ ਦਯਾ[16] ॥੭੮॥ ਹੌਂ ਅਨਜਾਨ ਨ ਪੂਰਬ ਜਾਨਨੋ। ਅਬ ਜਾਨਨੋ ਜਬ ਨਾਮ ਬਖਾਨਨੋ। ਕਲੀ ਕਾਲ ਮਤਿਮੰਦ[17] ਲਖੇ ਨਰ। ਯਾਂਤੇ ਹਰਿ ਅਵਤਾਰ ਧਰਾ ਧਰ[18] ॥ ੭੯ ॥ ਪੂਰਬ ਸੁਨੀ ਤੁਮਾਰੀ ਗਾਥਾ। ਦਰਸ ਦੀਨ ਅਬਿ ਕੀਨ ਸਨਾਥਾ[19]। ਮੁਨਿ ਸਪ੍ਰੇਮ ਹ੍ਵੈ ਗਦ ਗਦ ਬਾਨੀ।ਜਾਨੀ ਸਫਲੀ ਦੇਹਿ ਮਹਾਨੀ ॥੮੦॥ ਮੁਨਿ ਕੋ ਪ੍ਰੇਮ ਦੇਖਿ ਗਤਿਦਾਨੀ[20]। ਮ੍ਰਿਦੁਲ ਮਧੁਰ ਮੁਖ

---

[1]ਪਾਪਾਂ ਦੀ। [2]ਮੈਲ। [3]ਇਸ਼ਨਾਨ ਕਰਦੇ। [4]ਸੁਮੇਰ ਪਹਾੜ ਵਾਂਙ। [5]ਜਲ ਮੱਛੀ ਵਾਂਙੂ ਪ੍ਰੇਮ ਵਾਲਾ ਹੋਯਾ। [6]ਇੱਛਾ। [7]ਤਾਲ। [8]ਮੇਰਾ। [9]ਲਹਿਰਾਂ ਵਿਚ। [10]ਰਾਤ ਦਿਨ ਖੇਡਣਾ। [11]ਦੋ ਅਖਾਂ, ਦੋ ਕੰਨ, ਦੋ ਨਾਸਾਂ, ਮੂੰਹ, ਸ਼ਿਸ਼ਨ, ਗੁਦਾ, ਇਨ੍ਹਾਂ ਨੌ ਗੋਲਕਾਂ ਤੋਂ। [12]ਸਿੰਮਦੀ ਹੈ। [13]ਬੜੀ। [14]ਮੈਲ। [15]ਇਸ਼ਨਾਨ ਕਰਨਾ ਉਚਿਤ ਹੈ। [16]ਦਿੱਤਾ। [17]ਮੰਦ ਬੁੱਧੀ ਵਾਲੇ। [18]ਧਰਤੀ ਤੇ। [19]ਨਿਹਾਲ। [20]ਮੁਕਤੀ ਦਾਤੇ ਨੇ।

ਬੋਲੇ ਬਾਨੀ। 'ਜੋ ਨਰ ਤੁਮਰਾ ਕਰਤਿ ਮਿਲਾਪੈ। ਤਿਨ ਕੋ ਮਾਯਾ ਮੋਹ ਨ ਬ੍ਯਾਪੈ ॥ ੯੧ ॥ ਸਤਿਸੰਗਤਿ ਹੈ ਸੁਖ ਇਸਥਾਨਾ। ਅਪਰ ਪਦਾਰਥ ਕੋ ਨ ਸਮਾਨਾ'। ਇਸ ਪ੍ਰਕਾਰ ਕਹਿ ਪੰਕਜ ਬਦਨਾ। ਆਨ ਥਾਨ ਗਮਨੇ ਸੁਖਸਦਨਾ ॥ ੯੨ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਰਿਖੀਅਃ ਪ੍ਰਸੰਗ' ਬਰਨਨੰ ਨਾਮ ਪ੍ਰਥਮੋ ਅਧਜਾਯ ॥ ੧ ॥

੨. [ਸ਼ਾਰਦਾ ਮੰਗਲ। ਉਲਕਾ ਗਿਰ, ਇਲਾਬ੍ਰਤ ਖੰਡ, ਹਿਰਨ ਖੰਡ, ਕਿੰਪੁਰਖ ਖੰਡ, ਹਰਵਰਖ ਖੰਡ ਤੇ ਕੁਰੁਖੰਡ ਉਪਦੇਸ਼]

ਦੋਹਰਾ ॥ ਚੰਡਿ ਪ੍ਰਚੰਡ ਅਖੰਡ ਬਡ ਜਗ ਮੰਡਨਿ ਖਲ ਖੰਡ।
ਭੁਜ ਦੰਡਨ ਕੋਦੰਡ ਧਰਿ ਸਦ ਅਦੰਡ ਬਰਬੰਡ ॥ ੧ ॥

ਚੰਡਿ=ਦੇਖੋ ਪੁਰਬਾਰਧ ਅਧਜਾਯ ੧ ਅੰਗ ੨, ਅਧਜਾਯ ੨ ਅੰਕ ੧ ਤੇ ਅਧਜਾਯ ੧੨ ਅੰਕ ੧।
ਪ੍ਰਚੰਡ=ਤੇਜ [ਸੰਸਃ, ਪ੍ਰਚਣ੍ਡ]। ਅਖੰਡ=ਜੋ ਖੰਡਨ ਨਾ ਹੋ ਸਕੇ, ਅਟੁੱਟ। ਮੰਡਨਿ=ਮੰਡਨ ਕਰਨ ਵਾਲੀ, ਸੰਵਾਰਨ ਵਾਲੀ, ਦੇਖੋ ਪੁਰਬਾਰਧ ਅਧਜਾਯ ੧ ਅੰਕ ੨। ਖੰਡ=ਖੰਡਨ ਕਰਨ ਵਾਲੀ।
ਭੁਜਦੰਡਨ=ਭੁਜਾ ਦੰਡ ਦੇਣ ਵਾਲੀਆਂ। ਭੁਜਾਂ ਜੋ ਦੰਡ ਦੇਣ ਵਿਚ ਸਮਰੱਥ ਹਨ। ਕੋਦੰਡ=ਧਨੁਖ। ਕੋਦੰਡਧਰਿ=ਧਨੁਖ ਧਾਰੀ। (ਅ) ਕੋ=ਖੋਟੇ ਪੁਰਖ। ਦੰਡ=ਸਜਾ। ਧਾਰੀ=ਧਾਰਨ ਕਰਨ ਵਾਲੀ, ਦੇਣ ਵਾਲੀ। ਅਦੰਡ=ਅ+ਦੰਡ—ਜੋ ਆਪ ਦੰਡ (ਸਜ਼ਾ) ਹੇਠ ਕਦੇ ਨ ਆਵੇ। (ਅ) ਜੋ ਸਜ਼ਾ ਦੇ ਲਾਇਕ ਨ ਹੋਵੇ।
ਬਰਬੰਡ=ਬਲਬੰਡ (ਬਲਵੰਤ ਤੋਂ ਬਣਿਆਂ ਹੈ) ਬਲਵਾਨ। (ਅ) ਵਰ ਵੰਡਣ ਵਾਲੀ। ਫੇਰ ਤੁਕ ਦਾ ਅਰਥ ਐਉਂ ਬਣੇਗਾ:—ਕਿ ਕੋਦੰਡਧਰ (=ਖੋਟੇ ਪੁਰਸ਼ ਜੋ ਸਜ਼ਾ ਦੇ ਲਾਇਕ ਹਨ ਉਨ੍ਹਾਂ) ਨੂੰ ਸਜ਼ਾ ਦੇਣ ਵਾਲੀ ਹੈ ਤੇ ਅਦੰਡ (=ਜੋ ਸਜ਼ਾ ਦੇ ਲਾਇਕ ਨਹੀਂ ਹਨ ਉਨ੍ਹਾਂ) ਨੂੰ ਵਰ ਵੰਡਣ ਵਾਲੀ ਹੈ।

ਅਰਥ—ਹੇ ਚੰਡਿ! (ਤੇਰਾ) ਤੇਜ ਬੜਾ ਅਟੁੱਟ ਹੈ। ਤੂੰ (ਦੁਸ਼ਟਾਂ ਦੇ ਵਿਗਾੜੇ) ਜਗਤ ਨੂੰ ਖਲਾਂ ਦਾ ਖੰਡਨ ਕਰਕੇ (ਮੁੜ) ਸੰਵਾਰਨ ਵਾਲੀ ਹੈਂ।
(ਤੇਰੀਆਂ) ਬਲਵਾਨ (ਤੇ) ਧਨੁਖ ਧਾਰੀ ਭੁਜਾਂ (ਆਪ) ਸਦਾ ਅਦੰਡ ਹਨ (ਪਰ ਦੁਸ਼ਟਾਂ ਨੂੰ) ਸਦਾ ਦੰਡ ਦੇਣ (ਵਿਚ) ਸਮਰੱਥ ਹਨ।

ਭਾਵ—ਇਸ ਵਿਚ ਸ਼ਾਰਦਾ ਦੇ ਤੇਜਮਯ ਰੂਪ ਦਾ ਵਰਣਨ ਹੈ। ਅਗਲੇ ਅਧਜਾਯ ਦੇ ਮੰਗਲ ਵਿਚ ਉਸ ਦੇ ਸ਼ਾਂਤਮਯ ਰੂਪ ਦਾ ਕਥਨ ਕਰਕੇ ਬੰਦਨਾ

ਕਰਨਗੇ। ਇਸ ਵਿਚ ਬੰਦਨਾ ਨਹੀਂ ਕੀਤੀ, ਜਿਸ ਤੋਂ ਮਾਲੂਮ ਹੁੰਦਾ ਹੈ ਕਿ ਇਸ ਅਧਜਾਯ ਵਿਚ ਅੱਧਾ ਰੂਪ ਬੱਧਾ ਹੈ, ਤੇ ਅਗਲੇ ਵਿਚ ਪੂਰਨ ਕੀਤਾ ਹੈ। ਏਹ ਗਲ ਫੇਰ ਉਤਰਾਰ੍ਧ ਦੇ ਦਸਵੇਂ ਅਧਜਾਯ ਦੇ ਮੰਗਲ ਵਿਚ ਸਪਸ਼ਟ ਹੋ ਜਾਂਦੀ ਹੈ। ਜਿੱਥੇ ਇਕੋ ਵਜੂਦ (ਸ਼ਾਰਦਾ) ਵਿਚ ਦੁਇ–ਤੇਜ ਮਯ–ਤੇ ਸ਼ਾਂਤ ਮਯ–ਗੁਣ ਦੱਸਕੇ ਇੱਕੋ ਮੰਗਲ ਕਰਦੇ ਹਨ।

ਵਿਸ਼ੇਸ਼ ਭਾਵ ਲਈ ਦੇਖੋ ਪੂਰਬਾਰਧ ਦੇ ਪਹਿਲੇ ਅਧਜਾਯ ਦਾ ਅੰਕ ਦੂਜਾ ਅਤੇ ਅਧਜਾਯ ੨ ਦਾ ਅੰਕ ੧।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ **ਸ਼੍ਰੀ ਅੰਗਦ ਜੀ ਸੁਨਿ ਗੁਨ ਭਵਨੰ ! ਤਹਿੰ ਤੇ ਕੀਨਿ ਗੁਰੂ ਪੁਨ ਗਵਨੰ। ਤਤਛਿਨ ਉਲਕਾ*ਗਿਰਿ ਪਰ ਆਏ। ਮਰਦਾਨੇ ਤਬ ਵਾਕ ਅਲਾਏ ॥੨॥ 'ਜਿਸ ਮਾਰਗ ਮਹਿੰ ਹਮ ਚਲਿ ਜਾਹੀਂ। ਕੌਨ ਦੇਸ਼ ਆਵਹਿ ਇਸ ਮਾਂਹੀ?।ਕਿਤਿਕ ਦਿਵਸ ਮਹਿੰ ਅਪਨੇ ਦੇਸ਼ਾ?। ਪਹੁੰਚੇਂਗੇ,ਭਨੀਏ ਜਗਤੇਸ਼ਾ!' ॥੩॥ ਸੁਨਿ ਕਰਿ ਸ਼੍ਰੀ ਪ੍ਰਭੁ ਗਿਰਾ ਉਚਾਰੀ। 'ਬੰਦਰ ਅਹੈ ਘਰਾਟ ਅਗਾਰੀ। ਤਿਹ ਤੇ ਲਾਹਰ ਬੰਦਰ ਆਵੈ। ਬਹੁਰੋ ਅਪਨੋ ਦੇਸ਼ ਦਿਸਾਵੈ' ॥ ੪ ॥ 'ਕਿਤੀ ਦੂਰ ਪ੍ਰਭੁ ਸਦਨ ਹਮਾਰਾ ?।ਮੁਝੈ ਪ੍ਰਮਾਨ ਬਤਾਵਹੁ ਸਾਰਾ'। ਬਿਗਸਤਿ ਬੋਲੈ ਬਚਨ ਗੁਸਾਈਂ।'ਆਧੋ ਸਦਨ**

---

*ਸੁਮੇਰ ਤੋਂ ਟੁਰਕੇ ਉਲਕਾ ਆਦਿ ਪਰਬਤ ਤੇ ਇਸ ਤੋਂ ਅੱਗੇ ਆਉਣ ਵਾਲੇ ਨਾਮ ਫਿਰ ਟੁਰਕੇ ਖੋਜ ਦੇ ਮੁਥਾਜ ਹਨ। ਸ਼ੇਰ ਆਸਾਮ ਕੱਛਾਰ ਦੇਸ਼ ਵਿਚ ਹੁੰਦੇ ਹਨ। ਸ਼ੇਰਾਂ ਦੀ ਧਰਤੀ ਸ਼ਾਇਦ ਇਹ ਹੋਵੇ । ਕੁਛ ਥਾਵਾਂ ਦੇ ਨਾਂ ਆਕੇ ਫੇਰ ਕਾਲੀ ਪੂਜਾ ਦਾ ਥਾਂ ਆਉਂਦਾ ਹੈ ਜਿਥੇ ਨਰ ਬਲੀ ਲੋਕੀ ਦੇਂਦੇ ਹਨ। ਕਾਲੀ ਦੀ ਪੂਜਾ ਬੰਗਾਲ ਵਿਚ ਹੈ, ਪਰ ਨੈਪਾਲ ਤੇ ਪੰਜਾਬ ਦੇ ਉੱਤਰੀ ਪਹਾੜਾਂ ਵਿਚ ਦੇਵੀ ਪੂਜਾ ਆਮ ਹੈ, ਜ੍ਵਾਲਾ ਜੀ ਬੀ ਬੱਕਰੇ ਚਾੜ੍ਹਦੇ ਹਨ । ਦੇਵੀਆਂ ਅੱਗੇ ਨਰ ਬਲੀ ਬੀ ਅਗਲੇ ਸਮੇਂ ਦੇਂਦੇ ਸਨ । ਸੋ ਏਹ ਟਿਕਾਣਾ ਕਿਤੇ ਉੱਤਰੀ ਪਹਾੜਾਂ ਵਿਚ ਹੀ ਹੈ। ਇਸ ਤੋਂ ਅਗੇ ਗੁਰੂ ਜੀ ਜੰਮੂ ਆਉਂਦੇ ਹਨ, ਤੇ ਫੇਰ ਲਾਹੌਰ । ਸੋ ਜੰਮੂ ਆ ਨਿਕਲਨਾ ਬੀ ਦੱਸਦਾ ਹੈ ਕਿ ਪਿਛਲੇ ਟਿਕਾਣੇ ਸਾਰੇ ਪਰਬਤਾਂ ਵਿਚ ਸਨ। ਕਸ਼ਮੀਰ ਤੋਂ ਪਹਾੜੋ ਪਹਾੜ ਸ਼ਿਮਲੇ ਵਾਲੇ ਰਸਤੇ ਗੜ੍ਹਟੋਕ ਤੇ ਅਗੋਂ ਮਾਨਸਰੋਵਰ ਆਦਿ ਤਿੱਬਤ ਦੇ ਇਲਾਕੇ ਤੇ ਇੱਥੋਂ ਪਿੱਛੇ ਹਟਕੇ ਨੈਪਾਲ, ਸਿਕਮ, ਭੂਟਾਨ, ਤਿੱਬਤ ਵਿਚ ਦੀ ਚੋਨ ਹੁੰਦੇ ਹੋਏ, ਫੇਰ ਲਾਸਾ ਆਏ ਤੇ ਓਥੋਂ ਫੇਰ ਪਹਾੜੋ ਪਹਾੜ ਕਸ਼ਮੀਰ ਤੇ ਉੱਤਰੀ ਪਰਬਤਾਂ ਵਿਚ ਆਏ ਤੇ ਮੈਦਾਨ ਵਿਚ ਜੰਮੂ ਤੋਂ ਆ ਉੱਤਰੇ ਜਾਪਦੇ ਹਨ। ਇਹ ਦੌਰਾ ਇਸ ਉਦਾਸੀ ਦਾ ਸਹੀ ਪਿਆ ਹੁੰਦਾ ਹੈ। ਪੁਰਾਤਨ ਜਨਮ ਸਾਖੀ ਵਿਚ ਤ੍ਰਿਤੀਆ ਉਦਾਸੀ ਕਸ਼ਮੀਰ ਦੀ ਹੈ । ਕਸ਼ਮੀਰ ਤੋਂ ਸਵਾ ਲੱਖ ਪਰਬਤ ਲੰਘਕੇ ਸੁਮੇਰ ਜਾਇ ਚੜ੍ਹਿਆ ਦੱਸਿਆ ਹੈ, ਓਥੇ ਸਿੱਧਾਂ ਨਾਲ ਚਰਚਾ ਹੈ, ਫੇਰ ਪੰਜਾਬ ਆਏ ਤੇ ਅਚਲ ਵਟਾਲੇ ਅੱਪੜੇ।

ਯਾਦ ਤੁਝ ਤਾਈਂ ॥ ੫ ॥ ਭਈ ਲਾਲਸਾ ਮਿਲਿਨੇ ਕੇਰੀ। ਦੇਹਿੰ ਪੁਚਾਇ ਤੁਝੈ ਬਿਨ ਦੇਰੀ। ਮਿਲਹੁ ਕੁਟੰਬ ਸੰਗਿ ਹਰਖਾਯਾ। ਤਿਨ ਬਿਨ ਬਹੁਤੋ ਕਾਲ ਬਿਤਾਯਾ'॥ ੬॥ 'ਪ੍ਰਭੁ ਤੁਮ ਚਲਹੁ ਕਿ ਨਾਂਹੀ ਭੌਨੰ। ਕਰਿ ਆਏ ਅਬ ਬਹੁਤਾ ਗੌਨੰ। ਮਾਤ ਪਿਤਾ ਸੁਤ ਆਦਿਕ ਸਾਰੇ। ਚਹਿਤਿ ਮਿਲਨ ਕੋ ਅਧਿਕ ਤਿਹਾਰੇ'॥੭। ਸ਼੍ਰੀਗੁਰ ਭਨੈਂ'ਹਮਹਿੰ ਕਰਤਾਰਾਲੈ ਜਾਵਹਿ ਜਬ, ਜਾਹਿੰ ਅਗਾਰਾ। ਤੂੰ ਜੁ ਚਹਿਤਿ–ਮੈਂ ਤੂਰਨ ਜਾਊਂ–। ਜਾਹੁ ਸਦਨ, ਖਿਨ ਮਹਿੰ ਪਹੁੰਚਾਊਂ'' ॥੮॥'ਹੇ ਪ੍ਰਭੂ ਮੈਂ ਤੁਮ ਸੰਗਿ ਸੁਹੇਲਾ। ਅਬ ਮੁਝ ਦੇਵਨ ਲਗੋ ਧਕੇਲਾ। ਤੁਮ ਬਿਨ ਕੈਸੇ ਜਾਉਂ ਨ ਸਦਨੰ। ਰਹੌਂ ਪ੍ਰਸੰਨ ਬਿਲੋਕਤਿ ਬਦਨੰ' ॥ ੯ ॥ 'ਹਮ ਨ ਧਕੇਲਾ ਕੈਸੇ ਦੇਈਂ। ਧਾਮ ਆਪ ਤੈਂ ਯਾਦ ਕਰੇਈ। ਯਾਂਤੇ ਤੁਝੈ ਪੁਚਾਵਨ ਹੇਤਾ। ਹਮ ਨੈ ਭਾਖਯੋ–ਜਾਹੁ ਨਿਕੇਤਾ–' ॥੧੦॥ਦੋਹਰਾ॥ 'ਹੌਂ ਤੁ ਸੁਭਾਇਕ ਬੂਝਿਓ ਯਾਦ ਨ ਕੀਨੋ ਧਾਮ। ਮੋਹ ਟੂਟ ਮੋਰਾ ਗਯੋ ਸ਼੍ਰੀ ਪ੍ਰਭੁ ਤੋ ਪਦ[1] ਸ਼ਾਮ[2] ॥ ੧੧ ॥ ਚੌਪਈ ॥ ਜਿਤ ਕੋ ਰਾਵਰ ਚਲਹੁ ਅਗਾਰੀ। ਤਿਸ ਹੀ ਦਿਸ਼ ਮੈਂ ਜਾਉਂ ਪਿਛਾਰੀ। ਅਬ ਨਹਿੰ ਛੋਡਉਂ ਸੰਗਿ ਤੁਮਾਰਾ। ਤੁਮ ਕਰੁਨਾ ਤੇ ਸਰਬ ਨਿਹਾਰਾ ॥ ੧੨ ॥ ਸੁਨੇ ਖੰਡ ਨਉਂ ਜੰਬੂ ਦੀਪਾ। ਸੋ ਦਿਖਾਉ ਬੇਦੀ ਕੁਲ ਟੀਕਾ* ! ਤਿਨਹਿ ਬਿਲੋਕਨ ਕੀ ਅਭਿਲਾਖਾ। ਤੁਮ ਸਮਰਥ ਪੂਰਹੁ ਸਭਿ ਕਾਂਖਾ' ॥ ੧੩ ॥ ਸੁਨਿ ਯੌਂ ਸ਼੍ਰੀ ਗੁਰ ਬੈਨ ਅਲਾਯੋ'ਕਹਨੋ ਨ ਤੋਰੋ ਜਾਤਿ ਹਟਾਯੋ। ਚਲਿ ਨਵਖੰਡ† ਜਿ ਤੁਝੈ ਦਿਖਾਵੈਂ। ਕਰਹੁ ਸੈਲ ਜੋਤੀ ਮਨ ਭਾਵੈ' ॥ ੧੪ ॥ ਅਸ ਕਹਿ ਗਮਨ ਕਿਯੋ ਜਗਨਾਥਾ। ਮੁਝਮਰਦਾਨੇ ਕੋ ਲੈ ਸਾਥਾ। ਖੰਡ ਇਲਾਬ੍ਰਤ‡ ਜਿਹ ਕੋ ਨਾਮੂ। ਤਿਹ ਮਹਿੰ ਤੂਰਨ ਗੇ ਸੁਖਧਾਮੂ ॥੧੫॥ ਕੋਟਿਕ ਸ਼ੇਰ[3]ਹੁਤੋ ਇਕ ਥਾਈਂ। ਜਾਇ ਤਹਾਂ ਬੈਠੇ ਗੋਸਾਈਂ। ਮਰਦਾਨੇ ਤੇ ਸ਼ਬਦ ਪਢਾਯੋ। ਉਚੇ ਸੁਰ ਸੋਂ ਰਾਗ ਗਵਾਯੋ ॥ ੧੬ ॥ ਸੁਨਨੋ ਸ਼ਬਦ ਸੋ ਸਿੰਘਨ ਜਬਹੀ। ਉਰ ਨਿਰਮਲ ਤਿਨਕੇ ਭੇ ਤਬਹੀ। ਮਿਲ ਸਭਿ ਆਏ ਸੀਸ ਝੁਕਾਯੋ। ਬੈਸੇ ਜਥਿ ਗੁਰ ਬਚਨ ਅਲਾਯੋ॥੧੭॥'ਕੌ ਤੁਮ ਹੋ ਕਿਉਂ ਕਰਿ ਚਲਿ ਆਏ? ਦੇਹੁ ਆਪਨੋ ਨਾਮ ਬਤਾਏ'। ਬੋਲਨ ਸ਼ਕਤਿ ਦਰਸ ਤੇ ਹੋਈ।

---

[1]ਆਪ ਦੇ ਚਰਨਾਂ ਦੀ। [2]ਸ਼ਰਨ ਕਰਕੇ। [3]ਸ਼ੇਰਾਂ ਦਾ ਇਕ ਕੋਟ। (ਅ) ਇਕ ਕ੍ਰੋੜ ਸ਼ੇਰਾਂ (ਦਾ ਟੋਲਾ)। *ਪਾ:–ਦੀਪਾ। †ਇਹ ਖੰਡ ਪੌਰਾਣਕ ਭੂਗੋਲ ਦੀ ਹੈ।

‡ਇਸ ਟਿਕਾਣੇ ਦੀ ਟੋਹ ਲਈ ਪੜ੍ਹੋ ਪਿਛਲੇ ਪੰਨੇ ਦੀ ਟੂਕ।

ਬੋਲੇ ਹਾਥ ਬੰਦਿ ਕਰਿ ਦੋਈ ॥੧੮॥ 'ਅਹੈ ਤਾਮਸੀ ਜੂਨਿ ਹਮਾਰੀ।ਪਾਈ, ਕਰੇ ਜੁ ਪਾਪ ਪਿਛਾਰੀ। ਤੁਮਰੀ ਸ਼ਰਨ ਪਰੇ ਤੇ ਅਬ ਹੀ। ਸੋ ਕਲਮਲ ਨਾਸਹਿੰਗੇ ਸਭਿਹੀ'॥੧੯॥ਹਿਤ ਬੂਝਨ ਗੁਰ ਗਿਰਾ ਉਚਾਰੀ। 'ਕਿਉਂ ਕਰਿ ਹੋਵਤਿ ਗੁਜਰ ਤੁਮਾਰੀ ?'। 'ਸੁਨਹੁ ਸੰਤ ਬਿਰਤੰਤ ਹਮਾਰਾ। ਬਹੁ ਦਿਨ ਬੀਤਹਿ ਬਿਨਾ ਅਹਾਰਾ ॥ ੨੦ ॥ ਸੌ ਜੋਜਨ ਇਸ ਬਨ ਕੇ ਮਾਂਹੀ। ਖਾਏ ਪਸੂ ਰਹਨੋ ਅਬ ਨਾਂਹੀ। ਅਬ ਹਮ ਬੀਚ ਜੋਨ ਉਂਘਲਾਵੈ। ਤਿਹਕੋ ਤਤ-ਛਿਨ ਸਭਿ ਮਿਲਿ ਖਾਵੈਂ॥੨੧॥ ਜਾਗਤਿ ਰਹੈਂ ਸਦਾ ਹਮ ਠਾਂਢੇ। ਕਰਹਿੰ ਪਰਸਪਰ ਭੈ ਹੈ ਗਾਢੇ। ਮਨ ਨਿਰਮਲ ਭਾ ਦਰਸ ਤੁਮਾਰੇ। ਸ਼ੁਭ ਗਤਿ ਕਰੁ ਹੈ ਗੁਰੂ ਹਮਾਰੇ' ॥੨੨॥ ਸੁਨਤਿ ਬਿਨੈ[1] ਕਹਿ ਬਾਨੀ ਨੋਨੀ[2]। 'ਤੁਮ ਕੋ ਦੇਵਹਿੰ ਮਾਨੁਖ ਜੋਨੀ। ਤਬਿ ਸਿੱਖੀ ਗੁਰ ਕੀ ਜਿ ਕਮਾਵਹੁ। ਬਿਨ ਸੰਦੇਹ ਕੈਵਲ ਤੁਮ ਪਾਵਹੁ ॥ ੨੩ ॥ ਸਿੰਘ ਜੂਨਿ ਤੁਮਰੀ ਛੁਟਿ ਜੈਹੈ। ਮਾਨੁਖ ਜੋਨੀ ਪ੍ਰਾਪਤਿ ਹੈ ਹੈ। ਸ਼ਬਦ ਅਭ੍ਯਾਸ ਕਰਹੁਗੇ ਜਥ ਹੀ। ਤਨ ਹੰਤਾ ਛੁਟਿ, ਹੈ ਗਤਿ[3] ਤਬਹੀਂ' ॥ ੨੪ ॥ ਅਸ ਕਹਿ ਬਿਦਾ ਹੋਇ ਜਗ-ਸਾਈਂ। ਗਮਨੇ ਨਗਰ ਹੁਤੋ ਜਿਹ ਥਾਈਂ।ਬੈਸੇ ਵਹਿਰ ਸਮੀਪ ਸੁ ਪੁਰਿਕੇ। ਨਰ ਆਏ ਦਰਸ਼ਨ ਹਿਤ ਗੁਰਕੇ ॥੨੫॥ ਕਹਿਨ ਲਗੇ 'ਤੁਮ ਕਿਹ ਬਿਧਿ ਆਏ ? । ਕਿਨਹੂੰ ਸਿੰਘ ਨ ਮਗ ਮਹਿੰ ਖਾਏ। ਸੌ ਜੋਜਨ ਲੌ ਪਸੁ ਨਰ ਕੋਊ। ਛੋਡਨੋ ਕਛੁ ਨ ਖਾਇਗੇ ਸੋਊ ॥੨੬॥ ਹਮ ਨੈ ਨਗਰ ਪਾਇ ਗਿਰ ਊਪਰ। ਰਹਤਿ ਸੁਜਗ[4] ਹੈ ਤੋਪਨ ਕੋ ਧਰਿ। ਜਬ ਆਵਹਿੰ ਛੋਡਹਿੰ ਇਕ ਬਾਰੇ। ਤਿਨ ਕੋ ਮੋਰਹਿੰ ਗੋਲਿਨਿ[5] ਮਾਰੇ' ॥੨੭॥ ਗੁਰੂ ਕਹੈਂ 'ਹਮ ਗੇ ਤਿਨ ਪਾਸਾ। ਸੋ ਹਿੰਸਾ ਤੇ ਭਏ ਨਿਰਾਸਾ। ਹਮ ਸਭਿ ਹੀ ਕੋ ਸਿਖ ਕਰਿ ਆਏ। ਕਿਤਿਕ ਕਾਲ ਮਹਿੰ ਸਭਿ ਮਰਿ ਜਾਏਂ'।੨੮। ਪੁਰਿਕੇ ਨਰ ਸੁਨਿ ਕਰਿ ਇਵ ਗਾਥਾ।ਗੁਰ ਕੇ ਚਰਨ ਧਰੈਂ ਨਿਜ ਮਾਥਾ।ਕਹੈਂ 'ਸੁ ਤਿਨ ਕੋ ਦੁਖ ਥੋ ਭਾਰੀ। ਸੋ ਰਾਵਰ ਕੀਨੋ ਨਿਰਵਾਰੀ ॥ ੨੯ ॥ ਪੂਰਨ ਸੰਤ ਕਲਾਧਰਿ ਭੂਰੀ। ਕਰਨੋ ਹਮਾਰੋ ਭੈ ਬਡ ਦੂਰੀ'। ਲੇ ਉਪਦੇਸ਼ ਸਿੱਖ ਸਭਿ ਹੋਏ। ਪਾਹੁਲ ਲਈ ਗੁਰੂ ਪਗ ਧੋਏ ॥ ੩੦ ॥ ਕਿਤਿਕ ਕਾਲ ਤਹਿੰ ਕੀਨ ਬਸੇਰਾ। ਅਪਰ ਥਾਨ ਗਮਨੇ ਬਿਨ ਦੇਰਾ। ਪਹੁੰਚੇ ਹਿਰਨ ਖੰਡ* ਮੈਂ ਜਾਈ। ਜਹਿੰ ਕੰਚਨ ਧਰਨੀ

[1]ਬੇਨਤੀ। [2]ਸੁੰਦਰ। [3]ਮੁਕਤੀ। [4]ਹੁਸ਼ੀਆਰ। ਜਾਗਦੇ। [5]ਗੋਲੇ ਗੋਲੀਆਂ ਮਾਰਕੇ।

*ਤਵਾਰੀਖ ਖਾਲਸਾ ਨੇ ਇਸ ਥਾਂ ਨੂੰ ਨੈਪਾਲ ਦੇ ਟੋਲੀਆ ਨਦੀ ਤੋਂ ਉਤਰ ਕੇ

ਸਭਿ ਥਾਈਂ ॥ ੩੧ ॥ ਤਹਿਂ ਕੀ ਰੀਤਿ ਸੁਨਹੁ ਸਭਿ ਭਾਂਤੀ। ਕਰਹਿਂ ਜੋਗ ਸਾਧਨ ਦਿਨ ਰਾਤੀ। ਰਹਿਤਿ ਤਰੁਨ[1] ਸੋ ਮਨੁਜ ਸਦਾਈ। ਘਰ ਮਹਿਂ ਪ੍ਰਾਣ ਨ ਤਜੈਂ ਕਦਾਈ ॥ ੩੨ ॥ ਅੰਤ ਸਮਾਂ ਤਿਨਕੋ ਜਿ ਪਹੁੰਚੇ। ਤਬ ਬੈਠਹਿਂ ਗਿਰ ਪਰ ਚੜ੍ਹਿ ਊਚੇ। ਬ੍ਰਹਮਰੰਧਰ[2] ਕੋ ਫੋਰਿ ਸੁ ਡਾਰਹਿਂ। ਤਹਿਂ ਤੇ ਅਪਨੇ ਪ੍ਰਾਨ ਨਿਕਾਰਹਿਂ ॥ ੩੩ ॥ ਤਿਨ ਪੁਰਿ ਬਿਖੈ ਜਾਇ ਗੁਰ ਬੈਸੇ। ਮਾਨਹੁ ਭਾਨੁ[3] ਗ੍ਯਾਨ ਕੋ ਜੈਸੇ। ਬਹੁ ਨਰ ਬੈਠੇ ਆਨਿ ਸਮੀਪਾ। ਤਬ ਬੋਲੇ ਬੇਦੀ ਕੁਲ ਦੀਪਾ ॥ ੩੪ ॥ 'ਕੈਸੋ ਤੁਮ ਉਪਦੇਸ਼ ਕਮਾਵਹੁ ?। ਅਪਨੇ ਗੁਰ ਕੋ ਨਾਮ ਬਤਾਵਹੁ'। ਕਹੈਂ ਸੁ 'ਗੁਰ ਗੋਰਖ ਹਮ ਜਾਨਹੁ। ਪ੍ਰਾਣਾਯਾਮ ਉਪਦੇਸ਼ ਪਛਾਨਹੁ ॥ ੩੫ ॥ ਸਾਧਹਿਂ ਜੋਗ ਸਦੀਵ[4] ਤਦਾਪੀ[5]। ਮਨ ਕੋ ਸ਼ਾਂਤਿ ਨ ਆਵ ਕਦਾਪੀ। ਅਬ ਉਪਦੇਸ਼ ਆਪ ਦਿਹੁ ਐਸਾ। ਸ਼ਾਂਤਿ ਹੋਇ ਮਨ ਸਭਿ ਕੋ ਜੈਸਾ'॥ ੩੬॥ ਸੁਨਿ ਕਰਿ ਤਿਨਕੋ ਬਚ ਜਗਤੇਸ਼ਾ। ਦੇਨਿ ਲਗੇ ਆਪਨ ਉਪਦੇਸ਼ਾ। 'ਸੱਤਿਨਾਮ ਸਿਮਰਹੁ ਲਿਵ ਲਾਈ। ਹਉਮੈ ਸਗਰੀ ਦੇਹੁ ਮਿਟਾਈ ॥ ੩੭॥ ਜਗਤ ਅਸੱਤਿ ਭਲੇ ਦ੍ਰਿੜ ਕੀਜੈ। ਸੱਤਿ ਆਤਮਾ ਏਕ ਜਨੀਜੈ। ਅਸ ਅਭ੍ਯਾਸ ਜਿ ਕਰਹੁ ਸਦੀਵਾ। ਹੋਇ ਸ਼ਾਂਤਿ ਮਨ ਕੋ, ਸੁਖਸੀਵਾ[6]' ॥ ੩੮ ॥ ਸੁਨਿ ਕਰਿ ਨਰਨ ਸਭਿਨਿ ਮਨ ਮਾਨ੍ਯੋ ਕਰਨ ਲਗੇ ਤਿਹ ਬਿਧਿ ਸੁਖ ਜਾਨ੍ਯੋ। ਤਿਹਠਾਂ ਕਿਤਿਕ ਕਾਲ ਗੁਰ ਰਾਖੇ। ਬਹੁਰੋ ਕੀਨ ਗਮਨ ਅਭਿਲਾਖੇ ॥ ੩੯ ॥ ਤਿਨ ਤੇ ਬਿਦਾ ਹੋਇ ਜਗ ਸਾਈਂ। ਕਿੰਪੁਰਖ* ਖੰਡ ਪਰਵਿਸ਼ੇ ਜਾਈ। ਨਗਰ ਸਮੀਪਿ ਜਾਇਕੈ ਬੈਸੇ। ਤਨ ਉਪਕਾਰ ਧਰਨੋ ਧਰ ਜੈਸੇ[7] ॥ ੪੦ ॥ ਧਰਮ

---

[1]ਜੁਵਾਨ। [2]ਦਸਮ ਦ੍ਵਾਰ। [3]ਸੂਰਜ। [4]ਹਮੇਸ਼। [5]ਤਦ ਬੀ। [6]ਸੁਖਾਂ ਦੀ ਹੱਦ। [7]ਮਾਨੋਂ ਉਪਕਾਰ ਨੇ ਸਰੀਰ ਧਾਰਿਆ ਹੈ ਧਰਤੀ ਤੇ।

*ਤਵਾ: ਖਾਲਸਾ ਨੇ ਇਹ ਥਾਂ ਸਿਕਮ ਦੇਸ਼ ਦਾ ਤਾਮਲੁੰਗ ਸ਼ਹਿਰ ਸਹੀ ਕੀਤਾ ਹੈ। ਆਪ ਲਿਖਦੇ ਹਨ ਕਿ ਸੰ: ੧੯੪੩ ਬਿ: ਵਿਚ ਏਥੋਂ ਦੇ ਵਪਾਰੀ ਉਨ੍ਹਾਂ ਨੂੰ ਸ੍ਰੀ ਅੰਮ੍ਰਿਤਸਰ ਮਿਲੇ ਸਨ ਤਦ ਉਨ੍ਹਾਂ ਨੇ ਗੁਰੂ ਜੀ ਦੇ ਓਥੇ ਜਾਣ ਦੀ ਸਾਖੀ ਸੁਣਾਈ ਸੀ ਤੇ ਦਸਿਆ ਸੀ ਕਿ ਤਦੋਂ ਦਾ ਰਾਜਾ ਗੁਰੂ ਜੀ ਦਾ ਸਿੱਖ ਬਣਿਆ ਸੀ।

{ਤ੍ਰਾ: ਖਾ. ਭਾਗ ੪ ਹਿਸਾ ੧ ਸਫਾ ੪੫੨।

[ਪਿਛਲੇ ਪੰਨੇ ਦੀ ਬਾਕੀ ਟੁਕ]

ਲਲਤਾ ਪਟੀ ਦਾ ਇਲਾਕਾ ਸਹੀ ਕੀਤਾ ਹੈ, ਇਥੇ ਸੁਨਹਿਰੀ ਰੰਗ ਦਾ ਪਥਰੀਲਾ ਪਹਾੜ ਹੈ। ਇਸ ਤੋਂ ਅੱਗੇ ਤ੍ਰਾ: ਖਾ: ਵਾਲੇ ਗੁਰੂ ਜੀ ਦਾ ਸਿਕਮ ਵਲ ਜਾਣਾ ਲਿਖਦੇ ਹਨ।

ਰੰਦ ਤਹਿੰ ਹੁਤੋ ਨ੍ਰਿਪਾਲਾ। ਸੰਤਨ ਸੇਵਾ ਕਰਤਿ ਬਿਸਾਲਾ। ਆਨਿ ਪ੍ਰਣਾਮ
ਕੀਨਿ ਪਦ ਤਾਂਹੀ । ਭਾਉ ਬਿਸਾਲ ਜਾਸ ਮਨ ਮਾਂਹੀ ॥ ੪੧ ॥ ਕਹਿਨ
ਲਗਯੋ 'ਮੁਝ ਸੇਵ ਬਤਾਵਹੁ। ਕਹੋ ਸੁ ਕਰੋਂ, ਨ ਬਿਲਮ ਲਗਾਵਹੁੰ'।
ਸੁਨੀਏ ਸ਼੍ਰੀ ਅੰਗਦ ! ਤਿਹ ਕਾਲਾ। ਮੁਝੈ[1] ਬਨਾਯੋ ਸ਼ੇਰ ਬਿਸਾਲਾ ॥੪੨॥
'ਕਰਹੁ ਸੇਵ ਜੋ ਭੂਪ ਉਦਾਰਾ !। ਪ੍ਰਿਥਮੈਂ ਦੀਜੈ ਸ਼ੇਰ ਅਹਾਰਾ । ਆਮਿਖ
ਅਵਰ ਨ ਖਾਵਤਿ ਕੋਊ। ਭੱਛਤਿ[2] ਰਾਜ ਪੁੱਤ੍ਰ ਹੈ ਜੋਊ' ॥੪੩॥ ਤਿਹ ਪਰ-
ਖਨ ਅਸ ਗੁਰੂ ਅਲਾਯਾ। ਸੁਨਿ ਭੂਪਤਿ ਨਹਿੰ ਰਿਦਾ ਭੁਲਾਯਾ। ਕਹਯੋ
'ਨਿਕੇਤੁ ਪੁੱਤ੍ਰ ਹੈ ਮੇਰਾ। ਆਇਸੁ ਦਿਹੁ ਆਨਹੁੰ ਬਿਨ ਦੇਰਾ' ॥ ੪੪ ॥
ਇਉਂ ਕਹਿ ਪੁੱਤ੍ਰ ਬੁਲਾਇ ਪਠਾਯਾ। ਤਿਹ ਸਥਾਨ ਤਤਛਿਨ ਸੋ ਆਯਾ।
–ਸੰਤ ਸੇਵ ਮਹਿੰ ਲਗੈ ਸਰੀਰਾ–।ਅਸ ਬਿਚਾਰੇ ਕਰਿ ਬਾਂਧੀ ਧੀਰਾ ॥੪੫॥
ਠਾਂਢੋ ਕੀਨੋ ਸ਼ੇਰ ਅਗਾਰੀ। 'ਧੰਨ ਭੂਪ' ਗੁਰ ਗਿਰਾ ਉਚਾਰੀ। 'ਸੰਤ ਸੇਵ
ਮਹਿੰ ਤਵ ਮਨ ਰਾਤਾ। ਸੱਤਿਨਾਮ ਜਪ ਅਬ ਸੁਖਦਾਤਾ ॥ ੪੬ ॥ ਸਤਿ
ਸੰਗਤਿ ਮਹਿੰ ਪ੍ਰੀਤਿ ਤੁਮਾਰੀ ।ਅੰਤ ਸਮੈਂ ਗਤਿ ਪਾਇੰ ਸੁਖਾਰੀ'। ਕਿਤਿਕ
ਦਿਵਸ ਤਹਿੰ ਰਹਿ ਜਗਤੇਸ਼ਾ। ਹਰਿ ਕੀਰਤਿ ਕੋ ਦਿਯ ਉਪਦੇਸ਼ਾ ॥੪੭॥
ਅਪਰ ਥਾਨ ਕਿਯ ਗਮਨ ਗੁਸਾਈਂ।ਹਰਵਰ੍ਖ* ਖੰਡ ਹੁਤੋ ਜਿਹ ਥਾਈਂ।
ਨਿਕਟ ਨਗਰ ਕੇ ਬੈਠ ਜਬ ਹੀ। ਤਹਿੰ ਕੋ ਭੂਪਤ ਆਯੋ ਤਬ ਹੀ ॥ ੪੮ ॥
ਹਾਥ ਬੰਦਿ ਬਹੁ ਬਿਨਤੀ ਕਰਿਕੈ। ਰਹਯੋ ਚਰਨ ਪਰ ਨਿਜ ਸਿਰ ਧਰਿਕੈ।
ਹੈ ਅਧੀਨ ਜਬ ਰਹਯੋ ਅਗਾਰੀ। ਤਬ ਇਉਂ ਸ਼੍ਰੀ ਗੁਰ ਗਿਰਾ ਉਚਾਰੀ
॥ ੪੯ ॥ 'ਜੋਇ ਪਦਾਰਥ ਮਨ ਅਭਿਲਾਖਹੁ। ਸੋ ਲੀਜੈ ਨਿਜ ਮੁਖ ਤੇ
ਭਾਖਹੁ। ਸਤਿਗੁਰ ਕੀ ਸਿੱਖੀ ਉਰ ਧਾਰਹੁ । ਜਨਮ ਮਰਨ ਕੇ ਬੰਧ
ਨਿਵਾਰਹੁ'॥੫੦॥ ਸੁਨਿ ਬਾਨੀ ਅਪਨੇ ਅਨੁਕੂਲਾ।ਕਹੈ ਭੂਪ 'ਤੁਮ ਮੰਗਲ
ਮੂਲਾ।ਸੁਨਹੁ ਸੰਤ ਜੀ ਸਭਿ ਸੁਖਦਾਈ।ਹਿਤ ਸੰਤਤਿ[3] ਬਹੁ ਕਿਯੇ ਉਪਾਈ
॥ ੫੧ ॥ ਕਿਸ ਪ੍ਰਕਾਰ ਅਭਿਲਾਖ ਨ ਪੂਰੀ। ਕਰਿ ਉਪਚਾਰ[4] ਰਹੀ ਪੁਨ

---

[1]ਭਾਵ ਭਾਈ ਬਾਲੇ ਨੂੰ ਸ਼ੇਰ ਬਣਾਇਆ। [2]ਖਾਂਦਾ ਹੈ। [3]ਸੰਤਾਨ। [4]ਯਤਨ।

*ਤਵਾ: ਖਾ: ਨੇ ਇਸ ਟਿਕਾਣੇ ਨੂੰ ਭੂਟਾਨ ਨਾਲ ਸਹੀ ਕੀਤਾ ਹੈ। ਗੁਰੂ ਜੀ ਦਾ ਏਥੇ ਜਾਣਾ ਇਸ ਦੇਸ਼ ਦੀ ਰਾਜਧਾਨੀ ਤਾਸ਼ੀ ਸੂਫ਼ਨ ਵਿਚ ਲਿਖਿਆ ਹੈ (ਸਫ਼ਾ ੫੧੩)। ਆਪ ਲਿਖਦੇ ਹਨ ਕਿ ਏਸ ਦੇਸ਼ ਦੇ ਅਸਕਰੋ ਦੇ ਕਿਲ੍ਹੇ ਵਿਚ ਇਕ ਧਰਮਸਾਲ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਹੈ,ਜਿਸ ਅਗੇ ਰਾਜਾ ਹਥ ਜੋੜੀ ਬੈਠਾ ਹੈ।

ਊਰੀ[1]। ਜੇ ਅਬ ਤੁਮ ਸੈਤਤਿ ਦਿਹੁ ਮੋਹੀ। ਲਿਉਂ ਰਾਵਰਿ ਉਪਦੇਸ਼ ਜੁ ਹੋਹੀ' ॥ ੫੨ ॥ ਐਸੋ ਬਿਨਤੀ ਸੁਨਿ ਜਗਨਾਥਾ। ਦਏ ਲੌਂਗ ਦੈ ਤਾਂਕੋ ਹਾਥਾ। ਏਕ ਲਾਇਚੀ ਦੇ ਤਿਹ ਪਾਨੈਂ[2]। ਕਹਯੋ 'ਦੇਹੁ ਰਾਨੀ ਕੌ ਖਾਨੈ ॥ ੫੩ ॥ ਹੈ ਹੈ ਸੈਤਤਿ ਸਦਨ ਤੁਮਾਰੇ। ਸੱਤਿਨਾਮ ਜਪ ਸੀਝ ਸਕਾਰੇ। ਸਤਿਸੰਗਤਿ ਮਹਿੰ ਕੀਰਤਿ ਸੁਨੀਏ। ਬਿਸ਼ੈ ਬਾਸ਼ਨਾ ਮਨ ਤੇ ਹਨੀਏ[3]' ॥ ੫੪ ॥ ਕਿਤਿਕ ਦਿਵਸ ਤਹਿੰ ਰਾਖਯੋ ਡੇਰਾ। ਸਿੱਖੀ ਮਗ ਪ੍ਰਗਟਾਇ ਘਨੇਰਾ। ਤਿਨ ਤੇ ਹੈ ਕਰਿ ਬਿਦਾ ਬਹੋਰੈ। ਗੇ ਕੁਰਖੰਡ* ਹੁਤੋ ਜਿਹ ਠੌਰੈ ॥ ੫੫ ॥ ਜੈਸਾ ਤਿਨ ਲੋਕਨ ਬਿਵਹਾਰੈ। ਸੁਨਿ ਸ਼੍ਰੀ ਅੰਗਦ ਪਰਮ ਉਦਾਰੈ। ਜਿਹ ਛਿਨ ਤਿਨਕੇ ਸੁਤ ਉਪਜਾਈ†। ਰੋਦਨ[4] ਸਦਨ ਕਰੈਂ ਤਿਹ ਆਈ ॥ ੫੬ ॥ ਜਬ ਕੌ ਮਨੁਜ ਮ੍ਰਿਤਕ ਹੈ ਜਾਵੈ। ਹਾਸ ਬਿਲਾਸ ਕਰਤਿ ਮਨ ਭਾਵੈ। ਤਹਾਂ ਨਗਰ ਕੇ ਜਾਇ ਸਮੀਪਾ ਬੈਠਿ ਗਏ ਬੇਦੀ ਕੁਲ ਦੀਪਾ॥੫੭॥ ਮਰਦਾਨਾ ਸੁਨਿਕੈ ਤਿਨ ਗਾਥਾ। ਬੂਝਨ ਲਗਾ ਪ੍ਰਭੂ ਕੇ ਸਾਥਾ। 'ਬਡੇ ਕੌਤਕੀ ਨਰ ਇਹ ਥਾਈਂ। ਦੈ ਬਾਤੈਂ ਬਿਪਰੀਤ ਕਰਾਈਂ'॥ ੫੮ ॥ ਸ਼੍ਰੀ ਗੁਰ ਕਹੈਂ 'ਸੁਨੋ ਮਰਦਾਨਾ। ਇਨ ਕੇ ਰਿਦੈ ਅਧਿਕ ਅਗਯਾਨਾ। ਵਾਹਿਗੁਰੂ ਜਬ ਜਗਤ ਪਠਾਵਤਿ। ਤਬ ਏ ਰੁਦਨ ਕਰਤਿ ਦੁਖ ਪਾਵਤਿ ॥੫੯॥ ਹੁਕਮ ਕਰਤਿ ਜਬ ਬੋਲ ਪਠਾਵਤਿ। ਤਬ ਮਿਲਿ ਕਰਿ ਉਰ ਮਹਿੰ ਹਰਿਖਾਵਤਿ। ਅਗਯਾਨ ਸਹਿਤ ਇਨਕੋ ਵਿਵਹਾਰ। ਸੁਨੀਏ ਗਯਾਨੀ ਕੇਰ ਅਚਾਰ ॥ ੬੦ ॥ ਭੇਜੇ ਤੇ ਉਰ ਮਹਿੰ ਹਰਖਾਵਤਿ। ਬੋਲ ਪਠੇ ਤੇ ਮਨ ਸੁਖ ਪਾਵਤਿ।ਸਿਮਰਨ ਕਰਤਿ ਦੁਊ ਬਿਧਿ ਮਾਂਹੀ। ਹੁਕਮ ਮਾਨਿ ਮਨ-ਮਤਿ ਨ ਕਰਾਹੀ'॥੬੧॥ ਇਸ ਪ੍ਰਕਾਰ ਮਰਦਾਨੇ ਸਾਥਾ।ਭਨਤਿ ਹੁਤੇ ਤਿੰਹ ਛਿਨ ਜਗਨਾਥਾ। ਬਹੁਤ ਲੋਕ ਮਿਲਿ ਕਰਿ ਤਬਿ ਆਏ। ਬੈਸੇ ਪਾਸ ਆਨਿ ਤਿਹ ਥਾਏਂ ॥੬੨॥ ਤਿਨ ਸੋਂ ਬੂਝਤਿ ਭਾ ਮਰਦਾਨਾ।'ਕਰਹੁ ਅਪਨ ਥਿਰ-ਤੰਤ ਬਖਾਨਾ। ਮਰਤਿ"ਹਸਤਿ[5],ਜਨਮੇ ਤੇ ਰੋਇ। ਜਾਨਾ ਤੁਮੇ ਗਯਾਨ ਹੈ ਕੋਇ ?' ॥ ੬੩ ॥ ਬੋਲੇ ਤਿਨ ਮਹਿੰ ਹੁਤੇ ਜੁ ਸਯਾਨੇ। 'ਇਸ ਬਿਧਿ ਗਯਾਨ ਰਿਦੈ ਹਮ ਜਾਨੈਂ। ਈਸ਼੍ਵਰ ਤੇ ਬਿਛੁਰੈ ਜਬ ਜਨਮੈ। ਮਰੇ ਮਿਲਤਿ

[1]ਊਣੀ, ਭਾਵ ਪੂਰੀ ਨਾ ਹੋਈ। [2]ਹੱਥ ਵਿਚ। [3]ਨਾਸ਼ ਕਰੋ। [4]ਰੋਣਾ। [5]ਮਰਨ ਤੇ। [6]ਹਸਦੇ ਹੋ।

*ਤਵਾ: ਖਾ: ਨੇ ਏਥੇ ਤਿੱਬਤ ਤੇ ਚੀਨ ਦਾ ਸ਼ੈਲਾ ਲਿਖਿਆ ਹੈ।

†ਪਾ:—ਜਨਮਾਈ।

ਈਸ਼੍ਵਰ ਕੇ ਤਨ ਮੈਂ ॥੬੪॥ ਜਨਮੈ ਤੇ ਜਗ ਪਾਵਹਿ ਦੁਖ ਕੋ। ਮਰੇ ਮਿਲੈ ਈਸ਼੍ਵਰ,ਲਹਿ ਸੁਖ ਕੋ। ਰੋਵੈਂ ਹਸੈਂ ਇਹੀ ਗਤਿ ਜਾਨੈ[1]।ਸੁਨਿ ਸ਼੍ਰੀ ਨਾਨਕ ਬੈਨ ਬਖਾਨੈ ॥ ੬੫ ॥ ਦੋਹਰਾ ॥ 'ਪਰਮੇਸ਼ੁਰ ਕੋ ਮਿਲਿਨਿ ਜੋ ਮਹਾਂ ਬਿਖਮ ਪਹਿਚਾਨ। ਬਿਨ ਸਤਿਸੰਗਤਿ ਭਗਤਿ ਤੇ ਜਾਨ ਉਪਾਵ ਨ ਆਨ॥੬੬॥ ਚੌਪਈ ॥ ਪ੍ਰੇਮ ਭਗਤਿ ਕਰਿ ਕੀਰਤਿ ਗਾਵਨ। ਅਜਪਾ ਜਾਪ ਨਾਮ ਲਿਵ ਲਾਵਨ। ਬਿਛੁਰਨ ਮਿਲਿਨਿ ਅਪਰ ਕੋ ਨਾਂਹੀ। ਸਰਬ ਬਾਤ ਇਸ ਤਨ ਕੇ ਮਾਂਹੀ ॥ ੬੭ ॥ ਜਬ ਸਤਿਸੰਗਤਿ ਭਯੋ ਨਿਵਾਸਾ। ਮਨ ਰੋਕਨ ਕੀਨੋ ਅਭਿਆਸਾ। ਨਾਸ ਬਾਸ਼ਨਾ ਤਬ ਹੀ ਭਈ। ਦ੍ਵੈਤ ਸਰਬ ਉਰ ਤੇ ਮਿਟਿ ਗਈ ॥ ੬੮ ॥ ਪੂਰਨ ਲਖਜੋ ਪ੍ਰਮਾਤਮ ਸਾਰੇ। ਮਿਥ੍ਯਾ ਸਰਬ ਪ੍ਰਪੰਚ ਪਸਾਰੇ। ਜਬੈ ਆਤਮਾ ਅਸ ਭ੍ਰਮ ਭੰਨਾ[2]। ਭਾ ਪ੍ਰਮਾਤਮਾ ਸੁੱਧ ਚਿਤੰਨਾ ॥੬੯॥ ਜਬ ਅਨਾਤਮਾ ਦੇਹਿ ਪਛਾਨੀ। ਗੋ ਸੰਕਲਪ ਬਿਕਲਪ ਬਿਹਾਨੀ[3]। ਤੌ ਮਿਲਿਬੋ ਈਸ਼੍ਵਰ ਕੋ ਹੋਇ। ਨਾਤੁਰ ਬਿਛੁਰ ਰਹਜੋ ਸਭਿ ਕੋਇ ॥੭੦॥ ਗ੍ਯਾਨ ਪਰਾਪਤਿ ਜਿਨ ਮਨ ਮਾਂਹੀ।ਬਿਛੁਰਨ ਮਿਲਨ ਸੁ ਜਾਨਤਿ ਨਾਂਹੀ। ਪਰਮਾਤਮ ਪੂਰਨ ਹੈ ਸਾਰੇ। ਬਿਛੁਰੈ ਤੌ, ਕਤ ਨਾਂਹਿ ਨਿਹਾਰੇ ॥ ੭੧ ॥ ਜੋ ਬਿਛੁਰੇ ਤੌ ਮਿਲਨਾ ਹੋਇ। ਨਾਤੁਰ ਮਿਥਿਆ ਕਹਿਨੇ ਦੋਇ। ਬ੍ਯਾਪਕ ਦੀਸਹਿ ਜਸੋਂ ਆਕਾਸ਼ਾ। ਘਟ ਉਪਾਧਿ ਵਤ[4] ਮਾਯਾ ਭਾਸਾ[5] ॥ ੭੨ ॥ ਦੋਹਰਾ ॥ ਘਟਿ ਫੂਟੇ ਆਕਾਸ਼ ਸਭਿ ਤਿਉਂ ਮਾਯਾ ਹੈ ਹਾਨਿ। ਰੋਵਨ ਹਸਨ ਤੁਮਾਰ ਜੋ ਸਰਬ ਅਕਾਰਥ ਜਾਨਿ ॥੭੩॥ ਚੌਪਈ ॥ ਹੈਂ ਅਧੀਨ ਬਾਸ਼ਨਾ[6] ਨਰ ਸਭਿ। ਯਾਂ ਤੇ ਜਨਮ ਧਰਤਿ ਪੁਨ ਪੁਨ ਤਬ। ਜਨਮ ਮਰਨ ਬਹੁਤੋ ਦੁਖ ਪਾਵੈਂ। ਬਾਰ ਬਾਰ ਆਵੈਂ ਜਗ ਜਾਵੈਂ' ॥ ੭੪ ॥ ਗੁਰ ਕੇ ਵਾਕ ਸੁਨੇ ਅਸ ਜਬ ਹੀ। ਰਿਦੈ ਬਿਚਾਰ ਕਿਯੋ ਨਰ ਸਭਿ ਹੀ।—ਸੱਤਿ ਬਚਨ ਇਨ ਸੰਤ ਬਖਾਨੇ। ਮਤ ਹਮਾਰ ਮਿਥਿਆ ਪਹਿਚਾਨੇ—॥ ੭੫ ॥ ਬਿਨ ਸੰਦੇਹ ਭਏ ਜਬ ਸੁਨਿਕੈ। ਬੰਦਨ ਕਰਤਿ ਭਏ ਗੁਰ ਗੁਨਿਕੈ[7]। ਬਿਨੈ ਕਰਤਿ ਭੇ ਬਾਰੰਬਾਰੀ। 'ਹਮਰੀ ਗਤਿ ਕੀਜੈ ਗਤਿਕਾਰੀ[8]' ॥ ੭੬ ॥ ਨਿਜ ਉਪਦੇਸ਼ ਦੀਜੀਏ ਹਮਕੋ। ਸ਼ਰਨ ਪਰੇ ਕੀ ਲੱਜਨਾ ਤੁਮਕੋ'।ਸੁਨਿ ਅਧੀਨਤਾ ਤਿਨ

[1]ਰੋਣ ਹਸਣ ਦੀ ਹਾਲਤ ਦਾ ਇਹ (ਕਾਰਣ) ਜਾਣਦੇ ਹਾਂ। [2]ਤੋੜਿਆ। [3]ਨਾਸ਼ ਹੋ ਗਏ। [4]ਘੜੇ ਦੀ ਉਪਾਧੀ ਵਤ। [5]ਭਾਵ ਮਾਇਆ (ਕਰਕੇ ਜੀਵ) ਭਾਸ ਰਹੇ ਹਨ (ਜਿਵੇਂ ਅਕਾਸ਼ ਤਾਂ ਇੱਕੋ ਹੈ ਪਰ) ਘੜੇ ਦੀ ਉਪਾਧੀ ਕਰਕੇ (ਘੜੇ ਅੰਦਰਲਾ ਅਕਾਸ਼ ਵੱਖਰਾ ਭਾਸਦਾ ਹੈ)। [6]ਭਾਸਨਾ ਦੇ। [7]ਜਾਣਕੇ। [8]ਹੇ ਮੁਕਤੀ ਕਰਨ ਵਾਲੇ।

ਜਗਤੇਸ਼ਾ। ਦੇਤਿ ਭਏ ਆਪਨ ਉਪਦੇਸ਼ਾ ॥ ੭੭ ॥ 'ਸੱਤਿਨਾਮ ਸਿਮਰਹੁ ਲਿਵ ਲਾਵਹੁ। ਤਿਹ ਤੇ ਸਗਰੀ ਇੱਛ ਪੁਜਾਵਹੁ। ਹੁਕਮ ਸੱਤਿ ਮਾਨਹੁ ਕਰਤਾਰਾ। ਮਰਨ ਜਿਯਨ ਜਾਨਹੁ ਇਕਸਾਰਾ ॥ ੭੮ ॥ ਹਰਖ ਸ਼ੋਕ ਤੇ ਮਨ ਥਿਰ ਕੀਜੈ।ਬਿਨ ਸੰਸੇ ਤਬ ਮੁਕਤਿ ਹੁਵੀਜੈ'। ਅਸ ਉਪਦੇਸ਼ ਸੁਨਨੋ ਸਿਖ ਭਏ। ਸ਼੍ਰੀ ਨਾਨਕ ਮਹਿੰ ਨਿਸ਼ਚਾ ਕਏ ॥ ੭੯ ॥ ਸਤਿਸੰਗਤਿ ਹੋਵਨ ਤਹਿੰ ਲਾਗੀ। ਹਰਿ ਕੀਰਤਿ ਗਾਵਹਿੰ ਵਡਭਾਗੀ।ਸੇਵਾ ਸੰਤਨ ਕੀ ਸਭਿ ਕਰਿਹੀਂ। ਧਰਿ ਸ਼ਰਧਾ ਹਰਿਨਾਮ ਸਿਮਰਿਹੀਂ ॥ ੮੦ ॥ ਦੋਹਰਾ ॥ ਕਿਤਿਕ ਦਿਵਸ ਸ਼੍ਰੀ ਗੁਰ ਰਹੇ ਦੀਨੋ ਧਰਮ ਦ੍ਰਿੜਾਇ। ਕਰਿ ਸੰਤੋਖ ਸਿੱਖ ਬੰਦਨਾ ਪੂਰਨ ਹੋਯੋ ਧਜਾਇ ॥ ੮੧ ॥ ਇਤਿ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਖੰਡਨ ਪ੍ਰਸੰਗ' ਬਰਨਨੰ ਨਾਮ ਦੁਤੀਯੋ ਅਧਯਾਯ ॥ ੨ ॥

੩. [ਸ਼ਾਰਦਾ ਮੰਗਲ। ਕੋਤਮਾਲ, ਰੰਮਕ, ਭੱਦ੍ਰ ਤੇ ਭਰਥ ਖੰਡ ਅਤੇ ਜੰਮੂ ਤੇ ਵਣਜਾਰਿਆਂ ਦੇ ਗ੍ਰਾਮ ਜਾਣਾ]

ਦੋਹਰਾ ॥ ਸੁਮਤਿ ਸਦਨ ਕੁਮਤਿਹਿ ਕਦਨ, ਇੰਦੁ ਬਦਨ ਜਗ ਮਾਂਹਿ*।
ਬੰਦੌਂ ਪਦ ਅਰਬਿੰਦ ਤਿਹ ਕਹੌਂ ਕਥਾ ਸੁਖਦਾਇ ॥ ੧ ॥

{ ਕੁਮਤਿਹਿ=ਕੁ+ਮਤਿ+ਹਿ=ਖੋਟੀ ਬੁੱਧੀ ਨੂੰ। ਇੰਦੁ=ਚੰਦਰਮਾ
ਜਗਮਾਂਹਿ=ਜਗਤ ਵਿਚ। ਸੂਚਨਾ—ਜੇ ਪਾਠ—ਜਗ ਮਾਇ—ਹੋਵੇ ਤਾਂ ਅਰਥ—ਹੇ ਜਗਤ ਮਾਤਾ!—ਹੋ ਸਕਦਾ ਹੈ। ਤਦੋਂ ਏਹ ਸਨਮੁਖ ਸੰਬੋਧਨ ਹੋਵੇਗਾ। ਫੇਰ ਅਗਲੀ ਤੁਕ ਵਿਚ—ਤਿਹ—ਪਦ ਪਿਆ ਹੈ ਜੋ ਪ੍ਰੋਖਜ ਦੀ ਸੰਭਾਵਨਾ ਕਰਾਉਂਦਾ ਹੈ, ਇਸ ਕਰਕੇ ਨਾ ਤਾਂ—ਜਗ ਮਾਇ—ਪਾਠ ਢੁਕਦਾ ਹੈ ਤੇ ਨਾਂ ਹੀ—ਜਗ ਮਾਂਹਿ—ਦਾ ਅਰਥ—ਜਗਤ ਮਾਤਾ—ਠੀਕ ਬੈਠਦਾ ਹੈ। }

ਅਰਥ—(†ਅਤੇ ਜੋ) ਜਗਤ ਵਿਚ ਸੁਮਤਿ ਬੁੱਧੀ ਦਾ ਘਰ, ਖੋਟੀ ਬੁੱਧੀ ਨੂੰ ਦੂਰ ਕਰ ਦੇਣ ਵਾਲੀ, ਚੰਦਰਮਾਂ ਵਰਗੇ (ਸੁੰਦਰ) ਮੂੰਹ ਵਾਲੀ ਹੈ, ਉਸ ਦੇ ਚਰਣਾਂ ਕਵਲਾਂ ਪਰ ਮੱਥਾ ਟੇਕਕੇ ਸੁਖਦਾਈ ਕਥਾ (ਅਗੋਂ ਹੋਰ) ਕਹਿੰਦਾ ਹਾਂ।

ਸ਼੍ਰੀ ਬਾਲਾ ਸੰਧੁਰ ਵਾਚ ॥ ਚੌਪਈ ॥ ਸੁਨੀਏ ਸ਼੍ਰੀ ਅੰਗਦ ਇਤਿਹਾਸਾ। ਬਿਦਾ ਹੋਇ ਗਮਨੇ ਸੁਖਰਾਸਾ। ਕੋਤ ਮਾਲ‡ ਜਹਿੰ ਖੰਡ ਸੁਹਾਵਾ। ਤਹਾਂ ਪਹੁਚੇ

---

¹ਹੋਵੇਗੀ। *ਪਾਃ—ਮਾਇ। †ਪਿਛਲੇ ਅਧਯਾਯ ਦੇ ਮੰਗਲ ਦੀ ਇਹ ਪੂਰਤੀ ਹੈ।

‡ਕੋਤੁ ਮਾਲ ਦਾ ਪਤਾ ਤੇ ਬਾਲੇ ਦੇ ਬਲੀਦਾਨ ਦੀ ਕਥਾ ਤਵਾਃ ਖਾਃ ਨੇ ਨਹੀਂ ਦਿੱਤੀ। ਚੰਡੀ ਦੀ ਪੂਜਾ ਦਾ ਦੇਸ਼ ਜੱਥੇ ਜਾਕੇ ਇਸਨੂੰ ਦੱਸਦੇ ਹਨ, ਸੋ ਬੰਗਾਲ ਸਾਰਾ ਚੰਡੀ ਪੂਜ ਹੈ, ਤੇ ਨਿਪਾਲ ਆਦਿ ਦੇ ਥੀ ਕਈ ਲੋਕ ਚੰਡੀ ਪੂਜਦੇ ਤੇ ਮੱਝਿਆਂ ਦੀ ਬਲੀ ਦੇਂਦੇ ਹਨ, ਕਦੇ ਨਰ ਬਲੀ ਥੀ ਦੇਂਦੇ ਹੁੰਦੇ ਸਨ। [ਬਾਕੀ ਟੁਕ ਏਥੇ ਅਗਲ ਪੰਨੇ ਦੇ ਹੇਠ]

ਦੁਖ ਬਨ ਦਾਵਾ[1] ॥੨॥ ਭੂਪ ਪੂਜਾ ਤਹਿੰ ਕੇ ਨਰ ਸਾਰੇ। ਪੂਜਹਿੰ ਸ੍ਰੀ ਚੰਡੀ ਹਿਤ ਧਾਰੇ। ਮੇਲਾ ਹੁਤੋ ਬਿਸ਼ਾਲ ਸੁ ਤਹਿੰਵਾ[2]। ਭੁਵਨ[3] ਕਾਲਕਾ ਰਾਜਤਿ[4] ਜਹਿੰਵਾ॥ ੩ ॥ ਬੈਸੇ ਸ੍ਰੀ ਗੁਰ ਮਾਰਗ ਮਾਂਹੀ। ਨਰ ਅਨੇਕ ਆਵਹਿੰ ਇਕ ਜਾਂਹੀ। ਲੇਲੇ[5] ਬਲਿ ਪਸ਼ੁ[6] ਭੇਟ ਚੜ੍ਹਾਵਹਿੰ। ਬਰ ਪਾਵਹਿੰ ਨਿਜ ਸੀਸ ਝੁਕਾਵਹਿੰ ॥ ੪ ॥ ਜਬਹਿ ਨ੍ਰਿਪਤਿ ਲੇ ਆਯੋ ਟੋਲਾ। ਹਮਹਿੰ ਬਿਲੋਕਤਿ ਮੁਖ ਤੇ ਬੋਲਾ। 'ਅਪਰ ਦੇਸ਼ ਕੇ ਮਨੁਜ ਦਿਸਾਵਹਿੰ'। ਇਕ ਗਹਿ ਲੇਵਹਿੰ ਭੇਟ ਚੜ੍ਹਾਵਹਿੰ'॥ ੫॥ ਸੁਨੀਏ ਸ੍ਰੀ ਅੰਗਦ ਕਹਿ ਬਾਲਾ। ਮੁਝ ਕੋ ਗਹਿ ਲੀਨੋ ਤਿਹ ਕਾਲਾ। ਬਹੁ ਹਰਖਾਇ ਬਜਾਵੈਂ ਢੋਲੂ। ਮੁਝਹਿ ਚਲਾਯੋ ਅੱਗ੍ਰਜ ਟੋਲੂ ॥ ੬॥ ਕਹੈਂ ਕਿ 'ਭੇਟਿ ਭਲੀ ਹਮ ਪਾਈ। ਹੈ ਪ੍ਰਸੰਨ ਬਰ ਦੇ ਜਗਮਾਈ'। ਤਿਸ ਛਿਨ ਆਯੋ ਢਿਗ ਮਰਦਾਨਾ। ਮੁਝ ਸੋਂ ਇਸ ਬਿਧਿ ਬਚਨ ਬਖਾਨਾ ॥ ੭ ॥ 'ਬਾਲੇ ਰਹਨੋ ਜੀਵਨਾ ਤੇਰਾ। ਮ੍ਰਿਤੂ ਕਾਲ ਨੈ ਤੋ ਕੋ ਘੇਰਾ। ਸਿਰ ਉਤਾਰਿ ਕੈ ਭੇਟ ਚੜ੍ਹਾਵਹਿੰ। ਪੂਜ ਗੌਰਜਾਂ[7] ਕੋ ਬਰ ਪਾਵਹਿੰ' ॥੮॥ ਮੈਂ ਬੋਲਯੋ 'ਤੈਂ ਝੂਠ ਉਚਾਰਾ। ਮਰਨ ਜਿਯਨ ਤਨ ਕੋ ਬਿਵਹਾਰਾ। ਪੰਚਤੱਤ ਮਿਲਿ ਸਿਰਜਿ[8] ਸਰੀਰਾ। ਬਿਨਸਿ ਜਾਤਿ ਜਬ ਹੋਤਿ ਬਖੀਰਾ[10] ॥ ੯ ॥ ਆਤਮ ਬਿਖੈ ਨ ਜਨਮ, ਨ ਮਰਨਾ। ਹਰਖ ਨ ਸ਼ੋਕ ਨ ਕਿਹ ਤੇ ਡਰਨਾ। ਮਾਰ ਨ ਸਕਹਿ ਤਾਂਹਿ ਕੋ ਕੋਊ। ਸਤਿ ਚੇਤਨ ਨਿਤ ਆਨੰਦ ਸੋਊ ॥੧੦॥ ਪਾਵਕ ਦਹੈ ਨ ਨੀਰ ਡੁਬੈ ਹੈ। ਕੋਟ ਸ਼ਸਤ੍ਰ ਸੋਂ ਨਹੀਂ ਛਿਦੈ ਹੈ[11]। ਜੀਵਨ ਮਰਨਾਂ ਮਾਨਹਿੰ ਪ੍ਰਾਨੀ। ਤਨ ਹੰਕਾਰ ਸੋਂ ਜੋ ਅੱਗਯਾਨੀ ॥ ੧੧ ॥ ਅੰਤ ਸਮਾਂ ਤਨ ਆਨਿ ਲਗਤਿ ਜਬ। ਕੋਈ ਉਪਾਇ ਨ ਰਾਖਿ ਸਕਤਿ ਤਬ। ਜੇ ਨ ਸਮਾਂ ਮ੍ਰਿਤੂ ਕੋ ਅਬਿ ਹੋਈ। ਰੋਮ ਨ ਛੇਦਿ ਸਕੈ ਕਬਿ

[1]ਦੁਖਾਂ ਦੇ ਬਨ ਨੂੰ ਦਾਵਾ ਅਗਨੀ ਵਤ। [2]ਤਿੱਥੇ। [3]ਮੰਦਿਰ। [4]ਸਥਿਤ। [5]ਛੋਟੇ ਛੋਟੇ ਭੇਡਾਂ ਬਕਰੀਆਂ ਦੇ ਬੱਚੇ (ਅ) ਲੈ ਲੈ ਕੇ (ਨਾਲ)। [6]ਬਲੀ ਪਸ਼ੂ ਦੀ। (ਅ) ਬਲੀ (ਲਈ) ਪਸ਼ੂ। [7]ਨਜ਼ਰੀਂ ਆਂਵਦੇ ਹਨ। [8]ਦੇਵੀ। [9]ਬਣਿਆ ਹੈ। [10]ਵਖੋ ਵੱਖ। [11]ਨਹੀਂ ਚੀਰਿਆ ਜਾਂਦਾ।

[ਪਿਛਲੇ ਪੰਨੇ ਦੀ ਬਾਕੀ ਟੂਕ]

ਅੱਗੇ ਰੰਮਕ ਖੰਡ, ਭੱਦ੍ਰ ਖੰਡ ਹੈ ਤੇ ਫੇਰ ਭਰਤ ਖੰਡ। ਭਰਤ ਖੰਡ ਤੋਂ ਸਾਫ ਪਤਾ ਲਗ ਜਾਂਦਾ ਹੈ ਕਿ ਪੰਜਾਬ ਆਏ ਹਨ। ਪਹਿਲਾ ਥਾਂ ਜਿਸ ਦਾ ਪਤਾ ਲਗਦਾ ਹੈ ਜੰਮੂ ਹੈ (ਦੇਖੋ ਅਧਜਾਯ ੩ ਅੰਕ ੫੬) ਇਸ ਤੋਂ ਇਹੋ ਪਤਾ ਲਗਦਾ ਹੈ ਕਿ ਰੰਮਕ ਭੱਦ੍ਰ ਆਦਿ ਖੰਡ ਵਿਚ ਦੱਸੇ ਟਿਕਾਣੇ ਵਧੇਰੇ ਖੋਜ ਕਰਨ ਨਾਲ ਪੰਜਾਬ ਤੇ ਹਿੰਦ ਦੇ ਉੱਤਰੀ ਪਹਾੜਾਂ ਵਿਚ ਹੀ ਮਿਲਣਗੇ। ਦੇਵੀ ਮੰਦਰ, ਸੰਢੇ ਆਦਿ ਭੇਟਾ ਤੇ ਮੇਲਾ ਤਾਂ ਸ਼ਿਮਲੇ ਦੇ ਤਾਰਾ ਦੇਵੀ ਮੰਦਰ ਤਕ ਪ੍ਰਚਿਰਤ ਹਨ।

ਕੋਈ ॥ ੧੨ ॥ ਦੇਸ਼, ਕਾਲ, ਪੁਨ[1] ਬਸਤੁ ਬਹੋਰੀ[2] । ਤੀਨੋ ਹੋਇ ਜਾਤ ਇਕ ਠੌਰੀ। ਤਬ ਇਹ ਦੇਹਿ ਬਿਨਸ ਕਰਿ ਜਾਈ। ਕੋਇ ਨ ਇਸ ਕੋ ਰਾਖਿ ਸਕਾਈ ॥੧੩॥ਏਕ ਨ ਤੀਨੋ ਮਹਿ ਜਿ ਮਿਲਤਿ ਹੈ।ਤੌ ਤਨ ਰੱਖਨਾ ਕਾਲ[3] ਕਰਤਿ ਹੈ' । ਇਉਂ ਸੁਨਿ ਤੁਸ਼ਨ ਭਾ ਮਰਦਾਨਾ । ਮੁਝ ਸੰਗ ਦੇਵੀ ਭੁਵਨ ਪਯਾਨਾ ॥੧੪ ॥ ਸ਼੍ਰੀ ਗੁਰ ਆਪ ਤਹਾਂ ਚਲਿ ਆਏ । ਪਿਖੇਂ[4] ਤਮਾਸ਼ੋ ਕਛੁ ਨ ਅਲਾਏ । ਜਬ ਗੇ ਦੁਰਗਾ ਕੇਰ ਅਗਾਰੀ । ਤਬ ਅਵਿਨੇਸ਼ੁਰ[5] ਗਿਰਾ ਉਚਾਰੀ ॥ ੧੫ ॥ 'ਇਸ ਮਾਨਵ ਕੋ ਭੇਟ ਚੜ੍ਹੀਜੈ । ਬਰਦਾਨੀ[6] ਸੁ ਪ੍ਰਸੰਨ ਕਰੀਜੈ' । ਭੀਰ ਭੂਰ ਭੀ ਭਵਨ ਅਗਾਰੀ। ਕੈਤਕ ਅਵਲੋਕਤਿ ਨਰ ਨਾਰੀ ॥ ੧੬ ॥ ਖੈਂਚਿ ਲਈ ਇਕ ਮਨੁਜ ਕ੍ਰਿਪਾਨਾ । ਚਮਕੀ ਦੇਖਿ ਡਰਜੋ ਮਰਦਾਨਾ । 'ਸੰਗ ਰਹਿਨ ਵਾਰੋ ਪ੍ਰਭੁ ! ਤੇਰੇ । ਰੱਖਨਾ ਆਪ ਕਰਹੁ ਇਸ ਬੇਰੇ' ॥ ੧੭॥ ਤਿਹ ਛਿਨ ਕ੍ਰੋਧ ਕਾਲਕਾ ਕੜਕੀ । ਭੀਰ ਭੂਰ ਮੇਲੋ ਕੀ ਭੜਕੀ । ਪ੍ਰਗਟੀ ਚੰਡਿ ਪ੍ਰਚੰਡ ਭਯਾਨਾ[7] । ਤਿਹ ਨਰ ਕਰ ਤੇ ਛੀਨ ਕ੍ਰਿਪਾਨਾ ॥ ੧੮ ॥ ਹੁਤੋ ਨਰੇਸ਼ ਠਾਂਢਿ ਜਿਹ ਠਾਈਂ । ਜਾਇ ਤਾਹਿ ਕੇ ਕੰਠ ਲਗਾਈ । ਤਤਛਿਨ ਧਰ ਤੇ ਸਿਰ ਗਿਰ ਪਰਿਆ । ਜਨੁ ਸ਼ਾਖਾ[8] ਤੇ ਫਲ ਕਿਨ ਹਰਿਆ ॥ ੧੯ ॥ ਸ਼ੋਣਤ[9] ਚਲਜੋ ਗਿਰਜੋ ਨ੍ਰਿਪ ਧਰਨੀ[10] । ਭਾਗੇ ਲੋਕ ਪਿਖਤਿ ਅਸ ਕਰਨੀ[11] । ਰਹਜੋ ਨ ਕੋਊ ਨਰ ਤਿਹ ਥਾਂਨਾ । ਤੀਨੋਂ:–ਮੈਂ[12],ਸ਼੍ਰੀ ਗੁਰ, ਮਰਦਾਨਾ ॥੨੦॥ ਤਿਹਛਿਨ ਸ਼੍ਰੀ ਚੰਡੀ ਕੇ ਸਾਥਾ। ਬਚਨ ਭਨਜੋ ਇਸ ਬਿਧਿ[13] ਜਗਨਾਥਾ । 'ਭੂਪਤ ਸੇਵਕ ਹੁਤੋ ਤੁਮਾਰਾ । ਬਾਲੇ ਕੋ ਬਚਾਇ ਸੋ ਮਾਰਾ ॥ ੨੧ ॥ ਤਿਨ ਪ੍ਰਸੰਨ ਕੀ ਕੀਨੀ ਰੀਤਾ[14] । ਕ੍ਰੋਧ ਭਰੀ ਕਿਉਂ ਕਿਯ ਬਿਪਰੀਤਾ[15] ?'। ਤਬ ਸ਼੍ਰੀ ਚੰਡੀ ਬਚਨ ਉਚਾਰੇ । 'ਸੁਨਿ ਸ਼੍ਰੀ ਨਾਨਕ ਸ਼ੋਨ ਅਝਾਰੇ ॥ ੨੨॥ ਜੋ ਹਰਿਜਨ ਪਰਮੇਸ਼ੁਰ ਪਯਾਰੇ । ਰਛਜਾ ਕਰਿ ਹੌਂ ਸੰਝ[16] ਸਕਾਰੇ[17]* । ਜੋ ਮਤਿਮੰਦ ਤਿਨਹੁ ਦੁਖ ਦੇਹੀਂ । ਤਿਹ ਮਾਰੌਂ ਮੇਰੀ ਮਤਿ ਏਹੀ ॥੨੩॥ ਇਹ ਭੂਪਤਿ ਮਤਿਮੰਦ ਕੁਚਾਰੀ[18]। ਮਾਰਨ ਆਨਜੋ ਸੰਤ ਅਗਾਰੀ । ਕਿਯੋ ਕ੍ਰੋਧ ਯਾਂਤੇ ਮੈਂ ਮਾਰਾ । ਮਰਤਿ ਸੰਤ ਕੋ ਤੁਰਤ ਉਬਾਰਾ' ॥ ੨੪ ॥ ਅਸ ਕਹਿ ਲੋਪ ਭਈ ਤਬ ਦੇਵੀ । ਜਨ

[1]ਅਰ । [2]ਫਿਰ । [3]ਸਮਾਂ । [4]ਦੇਖਣ । [5]ਰਾਜੇ ਨੇ । [6]ਦੇਵੀ ਨੂੰ । [7]ਬੜੀ । [8]ਤੇਜ ਭਿਆਨਕ । [9]ਟਾਹਣੀ । [10]ਲਹੂ । [11]ਧਰਤੀ ਤੇ । [12]ਐਸਾ ਕਰਤਵ ਵੇਖਕੇ । [13]ਭਾਵ ਬਾਲਾ । [14]ਇਸਤਰ੍ਹਾਂ । [15]ਢੰਗ । [16]ਉਲਟ । [17]ਸ਼ਾਮ । [18]ਸਵੇਰੇ । [19]ਪਾਪੀ । *ਦੇਖੋ ਅਗਲੇ ਪੰਨੇ ਤੇ ਨਿਸ਼ਾਨ* ।

ਮਾਤਾ ਈਸ਼ੂਰੀ ਅਭੇਵੀ[1]। ਬਢਨੋ ਨਗਰ ਮਹਿ ਸ਼ੋਕ ਅਪਾਰੋ। ਠੌਰ ਠੌਰ ਰੋਵਹਿ ਨਰ ਨਾਰੀ ॥ ੨੫॥ ਕਿਯ ਬਿਚਾਰ ਜੇ ਹੁਤੇ ਸਿਆਨੇ।–ਗਹੇ ਜੁ ਕਲਾਵਾਨ–ਮਨ ਜਾਨੇ। ਆਏ ਸਭਿ ਹੀ ਤਬਿ ਧਰਿ ਭਾਊ। ਸ਼੍ਰੀ ਗੁਰ ਕੋ ਲਖਿ ਲੀਨ ਪ੍ਰਭਾਊ ॥ ੨੬ ॥ ਨ੍ਰਿਪ ਸੁਤ ਠਾਂਢੋ ਆਇ ਅਗਾਰੀ। ਕਰਿਕੈ ਬੰਦਨ ਬਿਨੈ ਉਚਾਰੀ। 'ਕਰਹੁ ਛਿਮਾ ਅਪਰਾਧ ਹਮਾਰਾ। ਹਮ ਨਹਿ ਜਾਨਹੁ ਭੇਦ ਤੁਮਾਰਾ॥ ੨੭ ॥ ਸਿੱਖ ਆਪਨੇ ਹਮਹਿ ਕਰੀਜੈ। ਅਭੈ ਦਾਨ ਸਭਿਹਿਨਿ ਕੋ ਦੀਜੈ'। ਸੁਨਤਿ ਬਿਨੈ ਹ੍ਵੈ ਗਏ ਕ੍ਰਿਪਾਲਾ। ਅਪਨ ਦਿਯਾ ਉਪਦੇਸ਼ ਬਿਸਾਲਾ ॥ ੨੮ ॥ 'ਸਤਿਨਾਮ ਕੋ ਸਿਮਰਨ ਕਰਨੋ। ਸੰਤ ਸੇਵ ਮਹਿ ਹਿਤਉਰ ਧਰਿਨੋ'।ਭੂਪਤਿ ਦਾਹੁ ਬਹੁਰ ਕਰਿਵਾਯੋ। ਸਿੰਘਾਸਨ ਨ੍ਰਿਪ-ਸੁਤ ਬੈਠਾਯੋ॥੨੯॥ ਦੋਹਰਾ ॥ ਨਾਮ-ਧਰਮ ਜਸ-ਰਾਖਿਯੋ ਰਾਜ ਤਿਲਕ ਕੋ ਦੇਯ। ਸੁੰਦਰ ਧ੍ਰਮਸਾਲਾ ਰਚੀ ਕੀਰਤਿ ਤਹਾਂ ਕਰੇਯ[2] ॥੩੦॥ ਸ੍ਰੈਯਾ॥ 'ਮਨ ਨੀਵ[3] ਸਦੀਵ ਰਖੋ ਅਪਨਾ ਸਤਿਨਾਮ ਨਿਰੰਤਰ ਹੀ ਲਿਵ ਲਾਵਹੁ। ਇਸ਼ਨਾਨ ਤੇ ਦਾਨ ਕਰੋ ਸੁਖ ਪਾਵਹੁ ਪੈ ਚਿਤ ਲਾਵਹੁ ਕੀਰਤਿ ਗਾਵਹੁ। ਸਤਿਸੰਗਤ ਸੋਂ ਨਿਤ ਭਾਉ ਧਰੋ, ਤਿਨ ਸੰਗਮ ਮੈਂ ਨਿਤ ਕਾਲ ਬਿਤਾਵਹੁ। ਤਬ ਹੋਇ ਸਿਖੀ ਗੁਰ ਕੀ ਸ਼ੁਭ ਪ੍ਰਾਪਤਿ ਜੇ ਸਭਿ ਬੈਨ ਸਦੀਵ ਕਮਾਵਹੁ'॥੩੧॥ਦੋਹਰਾ॥ ਕਿਤਿਕ ਦਿਵਸ ਰਹਿ ਕਰਿ ਤਹਾਂ* ਭਲ ਉਪਦੇਸ਼ ਦ੍ਰਿੜਾਇ। ਬਿਦਾ ਹੋਇ ਗਮਨੇ ਪ੍ਰਭੂ ਆਨ ਥਾਨ ਸਤਿਭਾਇ[4] ॥ ੩੨ ॥ ਚੌਪਈ ॥ ਪਹੁੰਚੇ ਰੰਮਕ ਖੰਡ ਗੁਸਾਈਂ। ਪੁਰਿ ਸਮੀਪ ਬੈਸਤਿ ਭੇ ਜਾਈ। ਕੇਤਿਕ ਮਨੁਜ ਤਹਾਂ ਚਲਿ ਆਏ। ਜਾਨਿ ਸੰਤ ਨਿਜ ਸੀਸ ਝੁਕਾਏ॥੩੩॥ ਨਿਕਟਿ ਬਿਲੋਕਿ ਤਿਨਹਿ ਜਗਤੇਸ਼ਾ। ਦੇਤਿ ਭਏ ਸ਼ੁਭ ਉਪਦੇਸ਼ਾ। 'ਸੱਤਿਨਾਮ ਸਿਮਰਹੁ ਦਿਨ ਰਾਤੀ। ਸੰਤ ਸੇਵ ਕਰਿ ਪ੍ਰੀਤ ਸੁਹਾਤੀ[5]॥੩੪॥ ਕੁਕਰ[6] ਦ੍ਰਿਸ਼ਟਿ[7] ਨ ਕਬਿ ਮਨ ਧਰਨੀ। ਸ਼ੇਰ ਦ੍ਰਿਸ਼ਟਿ[8], ਗੁਰਮੁਖ ਹ੍ਵੈ ਕਰਨੀ। ਹਰਖ ਸੋਗ ਦੁਖ ਸੁਖ ਮਹਿ ਤਜਾਗਹੁ। ਕਰਹੁ ਭਗਤਿ ਨਿਸ

[1]ਜਿਸ ਦਾ ਕੋਈ ਭੇਦ ਨਹੀਂ ਜਾਣ ਸਕਦਾ। [2]ਕੀਰਤਨ ਕਰਨ ਲਗੇ। [3]ਨੀਵਾਂ। [4]ਸੱਚਾ ਪ੍ਰੇਮ ਕਰਕੇ, (ਅ) ਸਹਿਜ ਸੁਭਾਇ। [5]ਸ਼ੋਭਨੀਕ। [6]ਕੁੱਤੇ ਦੀ। [7]ਨਜ਼ਰ। [8]ਸ਼ੇਰ ਦ੍ਰਿਸ਼ਟੀ।

*ਇਹ ਪ੍ਰਸੰਗ ਮਹਿਮਾਂ ਪ੍ਰਕਾਸ਼ ਰੀਂਹ ਤੇ ਪੁਰਾਤਣ ਜਨਮ ਸਾਖੀ ਵਿਚ ਹੈ ਨਹੀਂ, ਭਾਈ ਬਾਲੇ ਵਾਲੀ ਵਿਚ ਬਾਲੇ ਦੀ ਥਾਂ ਭਾਃ ਮਰਦਾਨੇ ਨੂੰ ਬਲੀ ਦੇਣ ਲਈ ਲੈ ਜਾਣ ਦੀ ਕਥਾ ਹੈ। ਕਵੀ ਜੀ ਦੀ ਮੁਰਾਦ ਹੈ ਕਿ ਹਰੀ ਜਨਾਂ ਨੂੰ ਦੇਵੀ ਪੂਜਨ ਦੀ ਲੋੜ ਨਹੀਂ, ਦੇਵੀ ਆਪ ਉਨ੍ਹਾਂ ਦੀ ਰਾਖੀ ਰਹਿੰਦੀ ਹੈ। ਨਾਮੀ ਪੁਰਖਾਂ ਦੀ ਇੰਨੀ ਰਖਜਾ ਕਰਦੀ ਹੈ ਕਿ ਅਪਣੇ ਪੂਜਕਾਂ ਨੂੰ ਉਨ੍ਹਾਂ ਤੋਂ ਰਾਖਦੀ ਹੈ। ਸੋ ਨਾਮੀ ਪੁਰਖ ਉਸਨੂੰ ਬਹੁਤ ਪਿਆਰੇ ਹਨ।

ਪਾਛਲ[1] ਜਾਗਹੁ' ॥੩੫॥ ਸੁਨਿ ਕਰਿ ਬੂਝਨ ਲਗੋ ਸੁ ਮਾਨਵ। 'ਦ੍ਰਿਸ਼ਟਿ ਜੁ ਕਹੀ ਹਮਹਿੰ ਨਹਿੰ ਜਾਨਵ[2]। ਖੋਲ ਅਰਥ ਇਹ ਭਨੋ ਗੁਸਾਈਂ! ਤੁਮ ਹੋ ਸੈਤ ਸਭਿਨਿ ਸੁਖਦਾਈ' ॥ ੩੬ ॥ ਕ੍ਰਿਪਾ ਨਿਧਾਨ ਭਨੀ ਤਬ ਬਾਨੀ। 'ਦ੍ਰਿਸ਼ਟਿ ਕੂਕਰੀ[3] ਲੇਹੁ ਪਛਾਨੀ। ਦੁਖ ਸੁਖ ਮੁਝ ਕੋ ਮਾਨਵ ਦੇਹੀ। ਈਸ਼੍ਵਰ ਕੀ ਗਤਿ ਲਖੈ ਨ[4] ਕੇਹੀ[5] ॥੩੭॥ ਮਾਰਨਹਾਰ ਨ ਜਾਨਹਿੰ ਸ੍ਵਾਨਾ[6]। ਲਸ਼ਟਕ[6] ਕੋ ਕਾਟਹਿ ਅਨਜਾਨਾ। ਇਸ ਪ੍ਰਕਾਰ ਕੋ ਜੋ ਨਰ ਹੋਈ। ਮਨਮੁਖ ਸ੍ਵਾਨ ਦ੍ਰਿਸ਼ਟਿ[7] ਹੈ ਸੋਈ ॥ ੩੮ ॥ ਕਿਸ ਪ੍ਰਕਾਰ ਦੁਖ ਸੁਖ ਬਨਿ ਆਵੈ। ਪਰਮੇਸ਼ੁਰ ਤੇ ਸਰਬ ਲਖਾਵੈ[8]। ਮਾਨੁਖ ਬਪੁਰਾ ਕੌਨ ਬਿਚਾਰਾ। ਕਰੈ ਕਾਜ ਸਭਿ ਸ਼੍ਰੀ ਕਰਤਾਰਾ ॥੩੯॥ ਜਿਉਂ ਕੇਹਰਿ ਤਜਿ ਸ਼ਸਤ੍ਰਨ ਸਾਰੇ। ਤੂਰਨ ਤਕਹਿ ਜਿ ਮਾਰਨਹਾਰੇ। ਤਨੋਂ ਗੁਰਮੁਖ ਪਰਮੇਸ਼ੁਰ ਦਿਸ਼ਿਤੇ[9]। ਲਖਹਿ ਸੁ ਦੁਖ ਸੁਖ, ਅਪਰ ਨ ਕਿਸ ਤੇ ॥ ੪੦ ॥ ਦੇਣਹਾਰ ਏਕੋ ਕਰਤਾਰਾ।ਇਉਂ ਤੁਮ ਲਖੋ ਹੋਇ ਨਿਸਤਾਰਾ[10]।ਮਨ ਰੋਕਨ ਕੀਜੈ ਅੱਭਯਾਸਾ। ਬਿਸ਼ੈ ਬ·ਸ਼ਨਾ ਹੁਇ ਸਭਿ ਨਾਸ਼ਾ' ॥੪੧॥ ਕਿਤਿਕ ਦਿਵਸ ਰਹਿ ਕਰਿ ਤਿਹ ਥਾਨਾ। ਤਿਨ ਸੋਂ ਅਸ ਉਪਦੇਸ਼ ਬਖਾਨਾ। ਬਿਦਾ ਹੋਇ ਕੀਨੋ ਪੁਨ ਗਵਨੈ। ਭੁੱਦ੍ ਖੰਡ ਪਹੁੰਚੇ ਗੁਨ ਭਵਨੈਂ ॥੪੨॥ ਤਿਹ ਨ੍ਰਿਪ ਸੁਨਜੋ 'ਸੈਤ ਪੁਰਿ ਆਏ'। ਮਿਲਜੋ ਆਨਿ ਕਰਿ ਸੀਸ ਝੁਕਾਏ। ਬੈਦਿ ਹਾਥ ਦੈ ਬੈਠਿ ਸਮੀਪਾ। ਬੋਲਜੋ ਕੌਲਨਾਭ ਅਵਿਨੀਪਾ[11] ॥ ੪੩ ॥ 'ਆਸ਼੍ਰਮ ਚਾਰ ਲਿਖੇ ਜੋ ਆਹੀ। ਸ੍ਰੇਸ਼ਟ ਕੌਨ ਕਹੋ ਇਸ ਮਾਂਹੀ?।ਪੂਰਨ ਸੈਤ ਜਾਨਿ ਕਰਿ ਪੂਛਾ। ਕਰਹੁ ਮੁਝੈ ਸੈਸੈ ਤੇ ਛੂਛਾ[12] ॥੪੪॥ ਸੁਨਿ ਕਰਿ ਬੋਲੇ ਬਚਨ ਕ੍ਰਿਪਾਲਾ। 'ਸਭਿ ਤੇ ਜਾਨਹੁ ਗ੍ਰਿਹਸਤ ਬਿਸਾਲਾ। ਉਤਪਤਿ ਕਰਨਹਾਰ ਸਭਿ ਹੀ ਕੋ। ਬਹੁਰੋ ਪਾਲਨ ਕਰਿ ਹੈ ਨੀਕੋ॥੪੫॥ਜਿਉਂ ਜਲ ਕਮਲਨ ਕੋ ਨਿਪਜਾਈ। ਬਹੁਰੋ ਪਾਲਨ ਕਰਹਿ ਬਨਾਈ। ਮੂਲ ਬਿਟਪ ਕੋ ਗ੍ਰਿਹਸਤ ਪਛਾਨਹੁ[13]। ਆਸ਼੍ਰਮ ਅਪਰ ਜਿ ਸ਼ਾਖਾ[13] ਮਾਨਹੁ॥੪੬॥ ਯਾਂਕੋ ਲਖਹੁ ਸਮੁੰਦ੍ ਸਮਾਨਾ। ਮੁਕਤਾਦਿਕ[14] ਨਿਕਸਤਿ ਹੈਂ ਨਾਨਾ। ਬ੍ਰਹਮਚਰਜ ਪੁਨ ਬਾਨ ਪ੍ਰਸਤਾ[15]। ਅਰ ਸੰਨਯਾਸ

[1]ਪਿਛਲੀ ਰਾਤ। [2]ਜਾਣੋ। [3]ਕੁੱਤੇ ਦੀ ਨਜ਼ਰ। [4]ਨਾ ਜਾਣੇ। [5]ਕੋਈ ਬੀ, ਕਿਸੇ ਤਰ੍ਹਾਂ। [6]ਸੋਟੀ। [7]ਕੁੱਤੇ ਦੀ ਨਜ਼ਰ ਵਾਲਾ। [8]ਜਾਣੇ। [9]ਵਲੋਂ। [10]ਮੁਕਤੀ। [11]ਰਾਜਾ। [12]ਖਾਲੀ। ਨਿਰਮੈਸੇ। [13]ਗ੍ਰਿਹਸਤ ਨੂੰ ਮੂਲ ਬ੍ਰਿੱਛ ਸਮਝੋ (ਸਭ ਦਾ)। [14]ਟਾਹਣੀਆਂ। [15]ਮੋਤੀ ਆਦਿਕ। [16]ਜੰਗਲ ਵਿਚ ਰਹਿਣ ਵਾਲਾ ਆਸ਼੍ਰਮ।

ਸਭਿਨਿ ਕੋ ਕਰਤਾ[1] ॥ ੪੭ ॥ ਵੈਡ ਖਾਇ ਅਰ ਦਾਨ ਕਰੇਈ। ਛੂਛ[2] ਨ ਫਿਰੈ ਅਭਜਾਗਤ[3] ਜੋਈ। ਨੀਰ[4] ਕੂਪ ਜੋ ਨਿਕਸਤਿ ਨਾਂਹੀ। ਠਹਿਰਤਿ ਗੀਦਾ ਹੈ ਤਿਸ ਮਾਂਹੀ॥ ੪੮ ॥ ਨਿਕਸਤਿ ਰਹੈ ਨੀਰ ਜੋ ਤਾਹੂੰ।ਮਧੁਰ ਹੋਇ ਜਾਨਹਿੰ ਸਭਿ ਕਾਹੂੰ। ਤਿਉਂ ਗ੍ਰਹਸਤੀ ਕੀ ਰੀਤਿ ਸੁਹਾਈ।ਕਰਹਿੰ ਜਿ ਨਰ ਇਤ ਉਤ ਸੁਖ ਪਾਈ ॥ ੪੯ ॥ ਗ੍ਰਿਹਸਤ ਬਿਖੈ ਆਤਮ ਅੱਭਜਾਸਾ। ਕਰਤਿ ਰਹੈ,ਸਿਮਰਹਿ ਸੁਖ ਰਾਸਾ।ਭਾਉ ਭਗਤਿ[5]ਕਰਿ ਕ੍ਰਿਤ ਕੋ[6] ਕਰਿਹੀ। ਤਿਨ ਕੀ ਉਪਮਾ ਕੌਨ ਉਚਰਿਹੀ॥ ੫੦ ॥ ਬੋਲ ਸੰਗ ਖਰਬੂਜਾ ਜੋਈ। ਹੈ ਪਰਪਕ ਮਧੁਰੋ ਅਤਿ ਸੋਈ। ਜੇ ਛਾਲੀ ਤੇ ਤੋਰਿ[7] ਪਕਾਵੈਂ। ਮਧੁਰ ਥੋਰ ਪੁਨ ਦਾਗ ਲਗਾਵੈ[8] ॥ ੫੧ ॥ ਸੁਨੇ ਬਚਨ ਹਰਖਾਇ ਭੁਵਾਲਾ[9]। ਬੰਦਨ ਕਿਯ ਹੈ ਨੰਮ੍ਰਿ ਬਿਸਾਲਾ। ਕਿਤਿਕ ਦਿਵਸ ਨਿਜ ਪੁਰਿ ਮਹਿੰ ਡੇਰਾ। ਰਾਖਸੋ, ਕਰਿਕੈ ਭਾਉ ਘਨੇਰਾ ॥ ੫੨ ॥ ਤਿਹੰ ਉਪਦੇਸ਼ ਦੀਨਿ ਜਗਤੇਸ਼ਾ। ਸਿਮਰਨ ਲਾਗਸੋ ਕਰਨ ਨਰੇਸ਼ਾ[10]। ਕਰਨੀ ਭਗਤਿ ਤਬਹਿ ਪ੍ਰਗਟਾਈ। ਗੁਰ ਸਿੱਖੀ ਕੀ ਰੀਤਿ ਚਲਾਈ ॥ ੫੩ ॥ ਬਿਦਾ ਹੋਇ ਗਮਨੇ ਗੁਨਖਾਨੀ। ਮਰਦਾਨੇ ਸੋਂ ਬੋਲੇ ਬਾਨੀ।'ਅਸ਼ਟ ਖੰਡ ਇਹ ਤੁਝੈ ਦਿਖਾਏ। ਨੌਮੇ ਭਾਰਥ ਖੰਡ ਗਿਨਾਏ ॥ ੫੪ ॥ ਚਲਿ ਕਰਿ ਅਬਹਿ ਦਿਖਾਵਹਿੰ ਓਹੀ। ਜਹਿ ਪਰਵਾਰ ਸਦਨ ਹੈ ਤੋਹੀ'। ਸੁਨਿ ਮਰਦਾਨੇ ਪੁਨ ਬਚ ਭਾਖਾ। 'ਚਲਹੁ ਪ੍ਰਭੂ ਜਿਤ ਕੋ ਅਭਿਲਾਖਾ ॥ ੫੫ ॥ ਤੁਮ ਕਰੁਨਾ ਤੇ ਪਿਖੇ ਸਥਾਨਾ। ਨਤੁ ਹਮ ਸੇ ਜੰਤਨ ਕਿਹ ਜਾਨਾ[11]। ਇਸ ਪ੍ਰਕਾਰ ਬੋਲਤਿ ਬਿਗਸਾਏ। ਤਤਛਿਨ ਜੰਮੂ ਪੁਰਿ ਮਹਿੰ ਆਏ ॥ ੫੬ ॥ ਪਿਖਿ ਰਮਣੀਕ[10] ਥਾਨ ਤਹਿੰ ਏਕੁ। ਬੈਠਿ ਗਏ ਤਬ ਜਲਧਿ ਬਿਬੇਕੁ। ਸ਼੍ਰੀਅੰਗਦ ਸੁਨਿ ਕਥਾ ਮਹਾਨੀ। ਮੁਝ ਸੋਂ ਬੋਲਤਿ ਭੇ ਅਸ ਬਾਨੀ ॥ ੫੭ ॥ ਜਾਮਵੰਤ[11]ਭਾਲਕ[12]ਜੋ ਭਾਰੀ। ਤਿਹ ਕੇ ਨਾਮ ਸੁ ਨਗਰ ਉਚਾਰੀ। ਬਡੀ ਗੁਫਾ ਜਿਸ ਮਹਿੰ ਤਿਸ ਬਾਸਾ। ਚਿਰੰਕਾਲ ਜੀਵਸੋ ਬਲਰਾਸਾ[13] ॥ ੫੮ ॥ ਦੋਹਰਾ ॥ ਜਬ ਸ਼੍ਰੀ ਬਾਵਨ ਜੀ ਭਏ ਬਲਿ ਛਲਨੇ ਕੇ ਹੇਤ। ਤੀਨ ਲੋਕ ਦੈ ਕਰਮ ਕਰਿ ਮਾਪੇ[14] ਕ੍ਰਿਪਾ-

---

[1]ਕਰਨੇ ਹਾਰਾ। [2]ਖਾਲੀ। [3]ਸਾਹਮਣੇ ਆਇਆ ਹੋਇਆ, ਭਾਵ ਅਤਿੱਥਿ, ਲੋੜਵੰਦ। [4]ਖੂਹ ਦਾ ਪਾਣੀ। [5]ਪ੍ਰੇਮਾ ਭਗਤੀ। [6]ਕਿਰਤ। [7]ਤੋੜਕੇ। [8]ਰਾਜਾ। [9]ਨਹੀਂ ਤਾਂ ਸਾਡੇ ਜਿਹੇ ਜੀਵਾਂ ਨੇ ਕਿਥੋਂ ਜਾਣਾ ਸੀ (ਜਾ ਜਾਨਣਾ ਸੀ)। [10]ਸੁੰਦਰ। [11]ਨਾਮ ਹੈ। [12]ਰਿੱਛ। [13]ਬਲ ਦੀ ਖਾਣ। [14]ਦੋ ਕਰਮਾਂ ਕਰਕੇ ਮਿਣ ਲਏ।

ਨਿਕੇਤ ॥੫੯॥ ਚੌਪਈ॥ ਇੱਕੀ ਸੁ ਇਨ ਪਰਦੱਛਨ ਦੀਨੀ। ਏਕ ਮਹੂਰਤ ਮਹਿੰ ਕਰਿ ਲੀਨੀ। ਮਹਾਂਬਲੀ ਸੁ ਬੇਗ[1] ਬਡ ਜਾ ਮੈਂ। ਏਤੋ ਬਲ ਕਹੀਏ ਕਹੁ ਕਾਮੈ[2] ॥ ੬੦ ॥ ਪੁਨ ਸ੍ਰੀ ਰਾਮਚੰਦ ਜਗ ਹੋਏ। ਜਿਨ ਨਿਜ ਭਗਤਨ ਕੇ ਦੁਖ ਖੋਏ। ਤਿਨ ਕੇ ਸੰਗ ਲੰਕ ਮਹਿੰ ਗਯੋ। ਅਧਿਕ ਜੁੱਧ ਤਹਿੰ ਹੋਵਤਿ ਭਯੋ ॥ ੬੧ ॥ ਕਰਨੋ ਪ੍ਰਾਕ੍ਰਮ[3] ਰਣ ਮਹਿੰ ਭਾਰੀ। ਹਤੇ ਨਿਸ਼ਾਚਰ[4] ਅਤਿ ਬਲਕਾਰੀ। ਦ੍ਵਾਪੁਰ ਭਏ ਕ੍ਰਿਸ਼ਨ ਅਵਤਾਰ।ਧਰਨੀ ਹੇਤੁ ਨਿਵਾਰਨ ਭਾਰ ॥ ੬੨ ॥ ਮਨਿ[5] ਖੋਜਨ ਹਿਤ ਚਲਿ ਕੈ ਆਏ। ਜਾਮਵੰਤ ਦੇਖਨੋ ਇਹ ਥਾਏਂ। ਲਗੇ ਕਰਨ ਮਿਲਿਕੈ ਸੰਗ੍ਰਾਮਾ[6]। ਦੁੰਦ ਯੁੱਧ[7] ਅਤਿਸ਼ੈ ਬਲ ਧਾਮਾ ॥ ੬੩ ॥ ਨਹੀਂ ਪਰਾਜੈ[8]ਕਿਸ ਦਿਸ਼ ਹੋਈ। ਦਿਵਸ ਅਸ਼ਟ ਬਿੰਸਤ[9] ਭਟ ਦੋਈ[10]। ਲਰਤਨੋ ਜਬੈ ਬਿਜੈ ਨਹਿੰ ਪਾਵਾ। ਰਾਮ ਬੇਖ[11] ਸ਼੍ਰੀ ਕ੍ਰਿਸ਼ਨ ਬਨਾਵਾ ॥ ੬੪ ॥ ਦੋਹਰਾ ॥ ਦੇਖਿ ਰੂਪ ਸ਼੍ਰੀ ਰਾਮ ਕੋ ਤਤਛਿਨ ਪਗ ਲਪਟਾਇ। ਮਨਿ, ਤਨੁਜਾ ਦੇ ਆਪਨੀ ਭੂਲ ਲਈ ਬਖਸ਼ਾਇ ॥ ੬੫ ॥ ਚੌਪਈ ॥ ਤਬ ਸ਼੍ਰੀ ਕ੍ਰਿਸ਼ਨ ਦ੍ਵਾਰਕਾ ਗਯੋ। ਜਾਮਵੰਤ ਤੇ ਜੰਮੂ* ਭਯੋ[12]। ਇਸ ਬਿਧਿ ਕਰਤਨੋ ਬਚਨ ਬਿਲਾਸਾ। ਦਿਵਸ ਬਿਤਾਏ ਦ੍ਵੈ ਸੁਖ ਰਾਸਾ ॥ ੬੬ ॥ ਗੁਰ ਮਿਲਿ ਕੇਤਿਕ ਨਰ ਹਰਖਾਏ। ਜਾਇ ਭੂਪ ਢਿਗ ਬੈਨ ਸੁਨਾਏ।'ਵਹਿਰ ਤਪਾ ਸ਼੍ਰੀ ਨਾਨਕ ਆਵਾ।ਜਿਸਕੋ ਜਸ ਜਗਮੈਂ ਬਹੁ ਛਾਵਾ' ॥ ੬੭ ॥ ਸੁਨਤਿ ਨਗਨ ਪਗ ਭੂਰਨ ਧਾਯੋ। ਉੱਤਮ ਬਹੁਤ ਉਪਾਇਨ ਲਯਾਯੋ। ਦੀਨ ਹੋਇ ਪਦ ਬੰਦਨ ਕੀਨੀ। ਬਿਨੈ ਭਨੀ ਭੇਟੈਂ ਧਰਿ ਦੀਨੀ ॥ ੬੮ ॥ ਦੋਹਰਾ ॥ 'ਪੂਰਨ ਸ਼੍ਰੀ ਸਤਿਗੁਰ ਤੁਹੀ ਦੀਜੈ ਨਿਜ ਉਪਦੇਸ਼। ਗਹੀ ਚਰਨ ਕੀ ਸ਼ਰਨ ਮੈਂ ਸਿੱਖ ਕਰੋ ਜਗਤੇਸ਼ !' ॥ ੬੯ ॥ ਚੌਪਈ ॥ ਸੁਨਤਿ ਬਿਨੈ ਕਰਿ ਦਯਾ ਕ੍ਰਿਪਾਲਾ। ਸੁਖ ਨਿਧਿ ਬੋਲੇ ਬਚਨ ਰਸਾਲਾ। 'ਕੀਜੈ ਸਦਾ ਧਰਮ ਕੋ ਨਜਾਊਂ।ਲੋਭ ਧਾਰਿ ਨਹਿੰ ਕਰਿ ਕੁਨਿਆਊਂ॥੭੦॥

[1]ਵੇਗ, ਤੇਜ਼। [2]ਕਿਸ ਵਿਚ ਹੈ। [3]ਬਲ। [4]ਦੈਂਤ। [5]ਮਣੀ। [6]ਜੁੱਧ। [7]ਦੋ ਜੋਧਿਆਂ ਦਾ ਜੁੱਧ। [8]ਹਾਰ। [9]ਅਠਾਈ। [10]ਦੋਵੇਂ ਸੂਰਮੇ। [11]ਸਰੂਪ।

*ਜੰਮੂ ਨਗਰ ਪੰਜਾਬ ਵਿਚ ਇਕ ਰਿਆਸਤ ਦੀ ਰਾਜਧਾਨੀ ਸਿਆਲਕੋਟ ਤੋਂ ਉੱਪਰਵਾਰ ਹੈ। ਓਥੇ ਤਵੀ ਨਦੀ ਦੇ ਕਿਨਾਰੇ ਰਾਜ ਮਹਿਲਾਂ ਦੇ ਪਿੱਛੇ ਇਕ ਗੁਫਾ ਹੈ ਜਿਸ ਨੂੰ ਜਾਮਵੰਤ ਦੀ ਗੁਫਾ ਆਖਦੇ ਹਨ,—ਤ੍ਰੇਤਾ ਜੁਗ ਵਿਚ ਰਾਮਚੰਦ੍ਰ ਨੂੰ ਰਾਵਣ ਯੁਧ ਵਿਚ ਜਾਮਵੰਤ—ਸੁਗੀਵ ਦੇ ਮੰਤ੍ਰੀ ਨੇ ਮਦਦ ਦਿਤੀ। ਦ੍ਵਾਪਰ ਵਿਚ ਸ੍ਰੀ ਕ੍ਰਿਸ਼ਨ ਜੀ ਸ੍ਯਮੰਤਿਕ ਮਣੀ ਦੀ ਖੋਜ ਵਿਚ ਜਾਏ ਤੇ ਜਾਮਵੰਤ ਨੂੰ ਫਤਹ ਕਰਕੇ ਮਣੀ ਪਾਈ ਤੇ ਉਸ ਦੀ ਕੰਨਯਾ ਜਾਮਾਵੰਤੀ ਵਿਆਹੀ ਸੀ।

ਜਗਤ ਜਾਨਿਯੈ ਸੁਪਨ ਸਮਾਨਾ। ਸੱਤਿ ਆਤਮਾ ਏਕ ਪਛਾਨਾ। ਸੇਵਾ ਸੰਤਨ ਕੀ ਚਿਤ ਦੀਜੈ। ਨਗਨ[1] ਛੁਧਿਤਿ[2] ਪਰ ਕਰੁਨਾ ਕੀਜੈ ॥ ੭੧ ॥ ਸੱਤਿਨਾਮ ਜਪੀਏ ਲਿਵਲਾਈ।ਸੁਨੀਏ ਹਰਿ ਕੀਰਤਿ ਗੁਨ ਗਾਈ।ਸਤਿ-ਸੰਗਤਿ ਮਿਲਿ ਸਮਾਂ ਬਿਤਾਵਹੁ। ਇਹ ਉਪਦੇਸ਼ ਜਿ ਆਪ ਕਮਾਵਹੁ॥੭੨॥ ਤੌ ਬਾਈਸ ਧਾਰਨ ਹੈ ਰਾਜਾ। ਸਭਿ ਇਸ ਲੋਕਹਿੰ ਪੂਜਹਿੰ[3] ਕਾਜਾ। ਹੈ ਪਰਲੋਕ ਬਿਖੈ ਗਤਿ ਆਛੇ[4]। ਬਖਸ਼ੈ ਅਬ ਜੁ ਕਰੈ ਅਘ ਪਾਛੇ[5]॥੭੩॥ਸੁਨਿ ਗੁਰਬਚਨ ਨ੍ਰਿਪਤ ਮਨ ਭਾਏ।ਜਸ ਭਾਖੇ ਤਸ ਬਹੁਰ ਕਮਾਏ। ਬਧਯੋ ਰਾਜ ਜੇਤੋ*ਗੁਰਭਾਖਾ।ਕਿਤਿਕ ਦਿਵਸ ਸ਼੍ਰੀਗੁਰ ਤਿਹਰਾਖਾ॥੭੪॥ਧਰਮਦ੍ਰਿੜਾਇ ਦੀਨ ਉਪਦੇਸ਼ਾ। ਬਿਦਾ ਹੋਇ ਗਮਨੇ ਜਗਤੇਸ਼ਾ। ਏਕ ਗ੍ਰਾਮ ਬਨਜਾਰਨ ਕੇਰਾ।ਤਹਾਂ ਆਇ ਨਿਸ ਕੀਨ ਬਸੇਰਾ॥੭੫॥ਤਿਨਕੇ ਬਿਖੈ ਹੁਤੇ ਜੋ ਨਾਇਕ[6]। ਸੁਤ ਜਨਮਯੋ ਤਿਹ ਘਰ ਸੁਖਦਾਇਕ[7]। ਤਿਹ ਸੰਤਤਿ[8] ਪੂਰਬ[9] ਨਹਿੰ ਕੋਈ। ਤਾਂ ਦਿਨ ਅਧਿਕ ਬਧਾਈ ਹੋਈ॥੭੬॥ ਆਨ ਮੁਮਾਰਖ[10] ਮਾਨਵ ਦੇਵਹਿੰ।ਉਰ ਪ੍ਰਸੰਨਤਾ† ਸਭਿ ਕੀ[11] ਲੇਵਹਿ। ਮਿਲਿ ਕਰਿ ਦੇਤਿ ਅਸੀਸ ਬਿਸਾਲਾ। ਛਾਰਤਿ ਅਲਤਾ[12] ਬਹੁਰ ਗੁਲਾਲਾ॥ ੭੭ ॥ ਤਿਹ ਉਪਬਨ[13] ਮੈਂ ਸ਼੍ਰੀ ਗੁਰ ਆਏ।ਬੈਠੇ ਜਹਿੰ ਬਹੁ ਭਨਤਿ ਬਧਾਏ[14]।ਕਰਤਿ ਬਿਲਾਸ ਸੰਝ ਭੀ[15] ਗਵਨੇ। ਪ੍ਰਾਪਤ ਹੋਤਿ ਭਏ ਨਿਜ ਭਵਨੇ[16] ॥ ੭੮ ॥ ਨਹਿੰ ਸੁਧ ਸ਼੍ਰੀ ਨਾਨਕ ਕੀ ਲੀਨੀ। ਮਿਲਿ ਕਰਿ ਕਿਸੇ ਨ ਬੰਦਨ ਕੀਨੀ।ਹਰਖ ਭਰੇ ਗਰਬਤਿ[17] ਸੋ ਗਵਨੇ। ਨਹਿੰ ਸਨਮਾਨਹਿੰ[18] ਲਖਿ ਗੁਨਭਵਨੇ[19]॥ ੭੯ ॥ ਕਿਤਿਕ ਕਾਲ ਪੀਛੇ ਮਰਦਾਨੇ। ਸ਼੍ਰੀ ਗੁਰ ਸੋਂ ਅਸ ਬਚਨ ਬਖਾਨੇ। 'ਖੁਸ਼ੀ ਭਰੇ ਗਰਬਤਿ[20] ਮਨ ਮੂਢੇ। ਸੁਤ ਜਨਮੇ ਬਹੁ ਮੋਹ ਅਰੂਢੇ[21]॥੮੦॥ਤੁਮਰੋ ਕਛੁ ਸਨਮਾਨ ਨ ਕੀਨਾ। ਭੇਟ ਨ ਦੀਨਿ ਅਤੀਤ ਨ ਚੀਨਾ।ਕਰਹਿੰ ਪਰਸ-ਪਰ ਅਧਿਕ ਬਧਾਈ। ਇਹ ਮਤਿਮੰਦ ਰਹੇ ਗਰਬਾਈ' ॥ ੮੧ ॥ ਗੁਰੂ ਕਹੈਂ

---

[1]ਨੰਗੇ। [2]ਭੁੱਖੇ। [3]ਪੂਰਨ ਹੋਣਗੇ। [4]ਚੰਗੀ। [5]ਮੁਖੀਆ, ਸ੍ਵਾਮੀ। [6]ਸੁਖ ਦੇਣ ਵਾਲਾ। [7]ਉਲਾਦ। [8]ਪਹਿਲੇ। [9]ਵਧਾਈ। [10]ਸਾਰਿਆਂ ਦੀ। [11]ਇਕ ਤਰ੍ਹਾਂ ਦਾ ਰੰਗ ਦਾਰ ਪੁੜਾ ਜੋ ਹੋਲੀਆਂ ਵਿਚ ਪੁੜਦੇ ਹਨ। [12]ਬਾਗ। [13]ਕਹਿੰਦੇ ਸੀ ਵਧਾਈਆਂ। [14]ਸ਼ਾਮ ਹੋਈ ਤੇ। [15]ਘਰ। [16]ਹੰਕਾਰੀ ਹੋਕੇ। [17]ਆਦਰ ਕੀਤਾ। [18](ਗੁਰੂ ਜੀ ਨੂੰ) ਗੁਣਾਂ ਦਾ ਘਰ ਜਾਣਕੇ। [19]ਹੰਕਾਰੀ ਹੋ ਰਹੇ ਹਨ। [20]ਮੋਹ ਫਾਥੇ।

*ਪਾ:—ਤੇ ਜੋ। †ਪਾ:—ਪ੍ਰਸੰਨ ਭਾ।

"ਇਹ ਬਾਲ ਜੁ ਜਾਯੋ। ਸੋ ਅਪਨੋ ਰਿਣ[1] ਲੈਨੇ ਆਯੋ। ਪੂਰਬ ਜਨਮ ਜਿਤੋ ਇਸ ਪਾਹੀ।ਸੋ ਲੈ ਭੋਰ ਹੋਤਿ ਮਰਿ ਜਾਹੀ॥੯੨॥ਇਸਕੋ ਦੈ ਹੈ ਸਿਕਟ ਭਾਰਾ। ਰੁਦਨ ਕਰਹਿੰ ਕਹਿ ਬਾਲ ਹਮਾਰਾ।ਮੋਹ ਫਾਸ ਮੈਂ ਫਸਿ ਕਰਿ ਆਪਾ।ਮਿਲਿ ਕਰਿ ਕਰਹਿੰ ਬਿਲਾਪ[2] ਕਲਾਪਾ[3]"॥੯੩॥ਇਸ ਬਿਧਿ ਕਹਿ ਕਰਿਕੈ ਅਨੁਰਾਗਾ[4]। ਉਚਰਜੋ ਸ਼ਬਦ ਗਾਇ ਮੁਖ ਰਾਗਾ। ਮਰਦਾਨੇ ਤਬ ਆਇਸੁ ਪਾਈ। ਲੈ ਰਬਾਬ ਸੁਰ ਤਾਰ ਬਜਾਈ ॥ ੯੪ ॥ ਸ੍ਰੀ ਮੁਖ ਵਾਕ–

ਸਿਰੀ ਰਾਗੁ ਪਹਰੇ ਮਹਲਾ ੧ ਘਰੁ ੧ ॥

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥ ਉਰਧ ਤਪੁ ਅੰਤਰਿ ਕਰੈ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥ ਖ਼ਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥ ਨਾਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥ ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੋਅੜੇ ਪਾਸਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥ ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ ॥ ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨ੍ਹ ॥ ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥ ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥ ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥ ੨ ॥ ਤੀਜੈ ਪਹਰੈ ਰੈਣਿਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥ ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥ ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥ ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥ ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥ ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥ ੩ ॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥ ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥ ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥ ਝੂਠਾ ਰੁਦਨੁ ਹੋਆ ਦੋਆਲੈ ਖਿਨ ਮਹਿ ਭਇਆ ਪਰਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥ ੪ ॥ ੧ ॥

ਚੌਪਈ॥ਜਬ ਨਿਸ ਬੀਤਭਈ ਭੁਨ ਸਾਰਾ[5]।'ਬਾਲਿਕ ਮਰਿਗਾ'ਪਰੀ ਪੁਕਾਰਾ। ਰੁਦਨ ਕਰੈਂ ਮਿਲਿਕੈ ਬਹੁ ਨਾਰੀ। ਬਾਰ[6] ਉਖਾਰਿ ਸੀਸ ਕੇ ਡਾਰੀ ॥੯੫॥

[1]ਕਰਜਾ। [2]ਵਿਰਲਾਪ। [3]ਸਾਰੇ, ਬਹੁਤਾ। [4]ਪ੍ਰੇਮੀ ਹੋਏ। [5]ਸਵੇਰ ਹੋਈ। [6]ਵਾਲ।

ਨਿਕਸੇ ਵਹਿਰ ਬਾਲ[1] ਕੋ ਲੀਨਾ। ਖਨਿਕੈ ਧਰਾ[2] ਦਾਬ ਸੋ ਦੀਨਾ। ਕਰੈਂ ਬਿਲਾਪ ਅਨੇਕ ਪ੍ਰਕਾਰਾ। ਬਢਸੋ ਗ੍ਰਾਮ ਮਹਿੰ ਸ਼ੋਕ ਅਪਾਰਾ ॥੯੬॥ ਤਿਨ ਬਿਲੋਕਿ ਬੋਲਸੋ ਮਰਦਾਨਾ। 'ਪੂਰਬ ਇਨ ਕੇ ਹਰਖ ਮਹਾਨਾ। ਅਬਿ ਹੋਯੋ ਸੁਤ ਸ਼ੋਕ ਬਿਸਾਲਾ। ਰੁਦਨ ਕਰਤਿ ਅਚਰਜ ਗਤਿ ਕਾਲਾ[3]॥੯੭॥ ਮੋਹ ਫਸੇ ਨਰ ਦੁਖ ਸੁਖ ਮਾਨਤਿ। ਕਰਤਾ ਹਰਤਾ ਨਹਿੰ ਪਹਿਚਾਨਤਿ'। ਸੁਨਿ ਕਰਿ ਸ਼੍ਰੀਗੁਰ ਪਰਮ ਉਦਾਰਾਤਿਹਛਿਨ[4]ਏਕਸ਼ਲੋਕ ਉਚਾਰਾ॥੯੮।

ਸਲੋਕ* 'ਜਿਤ ਮੁਹਿ ਮਿਲੈ ਮੁਮਾਰਖੀ ਲਖ ਲਖ ਮਿਲਨ ਅਸੀਸ ॥
ਸੇ ਮੁਖ ਰੋਂਦੇ ਭਿਠ ਸੇ ਮਿਲਿ ਮਿਲਿ ਪਿਟਨ ਸੀਸ' ॥ ੧ ॥

ਚੌਪਈ ॥ ਇਸ ਪ੍ਰਕਾਰ ਕਹਿ ਕੈ ਜਗ ਸਾਈਂ। ਆਨ ਥਾਨ ਗਮਨੇ ਮਨ ਭਾਈ। ਮਨੁਜ ਅਨੇਕ ਉਧਾਰਨ ਕਾਰਨ। ਬਿਚਰਤਿ ਭੇ ਜਗਦੰਭ ਬਿਦਾਰਨ ॥੯੯॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਭਾਰਤ ਖੰਡੇ ਆਵਨ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅਧਜਾਯ ॥ ੩ ॥

੪. [ਗੁਰ ਚਰਨ ਮੰਗਲ। ਦੁਨੀ ਚੰਦ ਨੂੰ ਮਿਲਣਾ ਤੇ ਤਲਵੰਡੀ ਮੋਣਾ]

ਦੋਹਰਾ ॥ ਚਰਨ ਕਮਲ ਸਤਿਗੁਰੂ ਕੇ ਸੁਖ ਕੋ ਸਦਨ ਪਛਾਨ।
ਬਸਹਿੰ ਸਦਾ ਮਨ, ਸਥਿਰ ਹ੍ਵੈ, ਲਹਹਿ ਪਰਮ ਕਲਜਾਨ ॥੧॥

{ ਸਦਨ=ਘਰ। ਬਸਹਿੰ=ਬਸ ਜਾਂਦੇ ਹਨ। ਸਦਾ=ਨਿੱਤ, ਭਾਵ ਪੱਕੇ ਹੋਕੇ। ਸੂਚਨਾ–ਕਿਧਰੇ ਪਾਠ 'ਬਸਹੁ' ਹੈ ਫਿਰ ਅਗੇ 'ਲਹਹਿ' ਦੀ ਥਾਂ ਭੀ ਪਾਠ 'ਲਹਹੁ' ਚਾਹੀਦਾ ਹੈ, ਅਰਥ ਹੋ ਜਾਏਗਾ (ਹੇ ਚਰਨੋ! ਮੇਰੇ) ਮਨ ਵਿਚ ਵਸ ਜਾਓ ਤਾਂ ਜੋ ਏਹ (ਮਨ) ਟਿਕ ਜਾਵੇ ਤੇ ਮੈਨੂੰ ਪਰਮ ਕਲਜਾਨ ਪ੍ਰਾਪਤਿ ਹੋਵੇ। }

ਅਰਥ–ਸਤਿਗੁਰੂ ਜੀ ਦੇ ਚਰਣ ਕਮਲ ਸੁਖ ਦਾ ਘਰ (ਹਨ, ਇਹ ਗੱਲ) ਪਛਾਣ ਲੈ, (ਜਿਸ) ਮਨ (ਵਿਚ ਏਹ) ਪੱਕੇ ਹੋਕੇ ਬਸ ਜਾਂਦੇ ਹਨ (ਉਹ) ਟਿਕ ਜਾਂਦਾ ਹੈ (ਤੇ ਅੰਤ) ਪਰਮ ਕਲਜਾਣ ਨੂੰ ਪ੍ਰਾਪਤ ਕਰਦਾ ਹੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ਼੍ਰੀ ਅੰਗਦ ਸੁਨੀਏ ਗੁਨਭ੍ਵਨੰ!। ਤਿਹ ਤੇ ਕੀਨ ਗੁਰੂ ਪੁਨ ਗਵਨੰ। ਲਵਪੁਰਿ[5] ਕੇ ਜਬ ਗਏ ਸਮੀਪਾ। ਕਰੀ ਸਥਿਤ ਬੇਦੀ ਕੁਲਦੀਪਾ ॥੨॥ ਦੁਨੀਚੰਦ† ਤਹਿੰ ਬਨੀਆ ਭਾਰੀ। ਗੁਰ

[1]ਬਾਲਕ। [2]ਧਰਤੀ ਖੋਦਕੇ। [3]ਕਾਲ ਦੀ ਗਤੀ ਅਸਚਰਜ ਹੈ। [4]ਤਿਸ ਵੇਲੇ। [5]ਲਾਹੌਰ।

*ਇਹ ਸ਼੍ਰੀ ਮੁਖਵਾਕ ਨਹੀਂ ਹੈ ਤੇ ਇਕ ਲਿਖਤੀ ਨੁਸਖੇ ਵਿਚ ਇਥੇ 'ਸਲੋਕ' ਦੀ ਥਾਂ ਪਦ 'ਦੋਹਰਾ' ਲਿਖਯਾ ਹੈ ਤੇ ਇਸਦਾ ਅੰਗ ਬੀ ੮੬ ਦਿੱਤਾ ਹੈ। †ਪੁਰਾਤਣ ਜਨਮ ਸਾਖੀ ਵਿਚ ਬੀ ਇਹ ਸਾਖੀ ਹੈ।

ਕੀਰਤਿ ਤਿਸ ਸੁਨੀ ਅਗਾਰੀ। ਤਿਹ ਦਿਨ ਕੀਨੋ ਸ਼੍ਰਾਧ ਬਿਸਾਲਾ। ਪਿਤ ਕੀ ਬਰਸੀਲੀ[1] ਲਖਿ ਕਾਲਾ ॥੩॥ ਸੁਨਿ ਕਰਿ ਆਗਮ ਕ੍ਰਿਪਾਨਿਕੇਤਾ[2]। ਸੋ ਆਵਾ ਲੇਨੇ ਕੇ ਹੇਤਾ। ਪਦ ਅਰਬਿੰਦ ਸੁ ਬੰਦਨ ਕੀਨਾ। ਬਿਨੈ ਭਨੀ ਬਹੁ ਹੋਇਓ ਦੀਨਾ ॥੪॥ 'ਪੂਰਨ ਪੁਰਖ ਲਖਹੁ ਹਮ ਪ੍ਰੀਤਾ। ਚਲਹੁ ਸਦਨ ਕੋ ਕਰਹੁ ਪੁਨੀਤਾ'। ਤਿਹ ਬਿਲੋਕਿ ਕੈ ਪ੍ਰੇਮ ਬਿਸਾਲਾ। ਗਮਨ ਕੀਓ ਉਠਿ ਸਿਗ ਕ੍ਰਿਪਾਲਾ ॥ ੫ ॥ ਹੁਤੋ ਸਦਨ ਜੋ ਅਧਿਕ ਬਚਿੱਤ੍ਰਾ[3]। ਤਹਾਂ ਬਸਾਏ ਪਰਮ ਪਵਿੱਤ੍ਰਾ। ਆਪ ਸ਼ਰਾਧ ਸਰਬ ਕਰਿਵਾਵਾ। ਬਹੁ ਬਿੱਪ੍ਰਨ ਕੋ ਭੋਜਨ ਖਾਵਾ ॥੬॥ ਜਬ ਸ਼੍ਰੀ ਗੁਰ ਕੇ ਗਯੋ ਸਮੀਪਾ। ਤਬਿ ਬੋਲੇ ਬੇਦੀ ਕੁਲਦੀਪਾ। 'ਕਿਹ ਕਾਰਨ ਤੇ ਕੀਨ ਅਹਾਰਾ ? । ਬਹੁਤੇ ਨਰਨ ਬੁਲਾਇ ਖੁਵਾਰਾ ॥ ੭ ॥ ਭੀਰ ਭੂਰ ਤੇਰੇ ਘਰ ਮਾਂਹੀ । ਕਹੋ ਬ੍ਰਿਤੰਤ ਸਭੈ ਹਮ ਪਾਹੀ'। ਦੁਨੀ ਚੰਦ ਦੋਊ ਕਰ ਬੰਦੇ। ਬੋਲਜੋ 'ਸੁਨੀਏ ਪ੍ਰਭੂ ਮੁਕੰਦੇ ! ॥ ੮ ॥ ਦਿਵਸ ਆਜ ਕੇ ਮੇਰੋ ਤਾਤਾ[4]। ਗਾ[5]* ਪਰਲੋਕ ਹੁਤੋ ਬਖਨਾਤਾ[6]। ਤਿਹ ਨਮਿੱਤ ਮੈਂ ਕੀਨ ਅਹਾਰਾ। ਪੂਰਿ ਕੋ ਬਿੱਪ੍ਰਨ ਸਰਬ ਖੁਵਾਰਾ[7]' ॥ ੯ ॥ ਪੁਨ ਬੂਝਜੋ ਸ਼੍ਰੀ ਨਾਨਕ ਤਾਂਹੀ[8]। 'ਤਵ ਪਿਤ ਪ੍ਰਾਪਤਿ ਭਯੋ ਕਿ ਨਾਂਹੀ ?'। ਦੁਨੀਚੰਦ ਕਹਿ 'ਲਖੋਂ ਨ ਕੋਊ। ਪਹੁੰਚਜੋ, ਰਹਜੋ ਕਿ ਭੂਖਾ ਸੋਊ ॥ ੧੦ ॥ ਇਸ ਬਿਧਿ ਕੀ ਸੁਧ ਹਾਵਰ[9] ਜਾਨੋ। ਜੰਤ ਅਲਪ ਮਤਿ ਮੈਂ ਨ ਪਛਾਨੋਂ'। ਗੁਰ ਕਹਿ 'ਤਵ ਪਿਤ ਛੁਧਾ ਅਧੀਨਾ। ਭੂਖੇ ਬਾਸੁਰ ਬੀਤੇ ਤੀਨਾ ॥ ੧੧ ॥ ਬੈਠਜੋ ਅਬਹਿ ਛੁਧਾਤੁਰ ਸੋਊ। ਤਾਂਹਿ ਨ ਪਹੁੰਚਜੋ ਭੋਜਨ ਕੋਊ'। ਇਸ ਪ੍ਰਕਾਰ ਕੇ ਬਚਨ ਸੁਨੇ ਜਬ। ਨਿੰਮ੍ਰਿ ਭਯੋ ਬੁਝਤਿ ਭਾ ਪੁਨ ਤਬ ॥ ੧੨ ॥ 'ਕਿਹ ਸਥਾਨ ਮੈਂ ਭੂਖਾ ਬੈਸਾ?।ਕਹੋ ਕ੍ਰਿਪਾ ਕਰਿ ਤਿਹ ਤਨ ਕੈਸਾ?'।ਹੇਤੁ ਬਤਾਵਨ ਬੈਨ ਅਲਾਏ। 'ਤਵ ਪਿਤ ਬ੍ਰਿਕ[10] ਦੇਹੀ ਕੋ ਪਾਏ ॥੧੩॥ ਪੰਚ ਕੋਸ ਪਰ ਝਾਰਨ[11] ਮਾਂਹੀ। ਭੂਖੋ ਬੈਠਿ ਰਹਜੋ ਸੋ ਤਾਂਹੀ। ਲੇ ਅਹਾਰ ਤੁਮ ਤਿਹ ਠਾਂ ਜਾਵਹੁ। ਦੇਖਿ ਸਰੂਪ ਨ ਮਨ ਭਰਮਾਵਹੁ ॥੧੪॥ ਤੇਰੇ ਦਰਸ਼ਨ ਕੋ ਜਬ ਹੇਰੇ। ਮਾਨੁਖ ਦੇਹਿ ਧਰੈ ਤਿਸ ਬੇਰੇ'। ਦੁਨੀਚੰਦ ਅਚਰਜ ਉਰ ਧਰਿਕੈ। ਚਲਜੋ ਪਾਤ੍ਰ[12] ਪਾਇਸੁ ਕੋ[13] ਭਰਿਕੈ ॥੧੫॥ ਜਹਾ ਬਤਾਯੋ ਕ੍ਰਿਪਾ-

[1]ਵਰ੍ਹੇ ਦਾ ਇਕ। [2]ਗੁਰੂ ਜੀ ਦਾ। [3]ਸੁੰਦਰ। [4]ਪਿਤਾ। [5]ਗਿਆ। [6]ਪ੍ਰਗਟ ਹੈ। [7]ਖੁਲਾਯਾ ਹੈ। [8]ਤਿਸਨੂੰ। [9]ਤੁਸੀਂ। [10]ਬਘਿਆੜ। [11]ਝਾੜੀਆਂ। [12]ਭਾਂਡਾ। [13]ਖੀਰ ਨਾਲ।

*ਪਾ:—ਭਾ।

ਨਿਧਾਨਾ[1] । ਦੇਖਨੋ ਤਹਾਂ ਜਾਇ ਸੋ ਥਾਨਾ। ਬ੍ਰਿਕ ਬਿਲੋਕਿ ਝਾਰ ਮਹਿੰ[2] ਜਬਹੀ। ਕਰੀ ਦੂਰ ਤੇ ਬੰਦਨ ਤਬਹੀ॥ ੧੬ ॥ ਦੁਨੀਚੰਦ ਕੋ ਤਿਨ ਜੁ ਨਿਹਾਰਾ । ਤਤਛਿਨ ਮਾਨੁਖ ਤਨਕੋ ਧਾਰਾ । ਧਰਿ ਕਰਿ ਪਾਇਸੁ ਪਾਤ੍ਰ ਅਗਾਰੀ। ਹਿਤ ਬੂਝਨ ਕੋ ਗਿਰਾ ਉਚਾਰੀ[3] ॥੧੭॥ 'ਤੁਮ ਧਰਮਾਤਮ ਥੋ ਸਭਿ ਭਾਂਤੀ॥ ਸ਼ੁਭ ਕਾਰਜ ਮਹਿੰ ਮਤਿ ਦਿਨ ਰਾਤੀ। ਕਿਉਂ ਕਰਿ ਦੇਹ ਬ੍ਰਿੱਕ ਕੀ ਪਾਈ ?। ਇਹ ਪ੍ਰਸੰਗ ਮੁਝ ਦੇਹੁ ਸੁਨਾਈ ॥ ੧੮ ॥ ਅਬਿ ਬ੍ਰਿਕ ਦੇਹ ਤਜੀ ਹੈ ਜੈਸੇ। ਮਾਨੁਖ ਤਨ ਪਾਯੋ, ਕਹੁ ਕੈਸੇ ?'। ਬੋਲਯੋ ਤਬ ਸੋ 'ਸੁਨਹੁ ਬ੍ਰਿਤਾਂਤਾ। ਜਿਉਂ ਬੀਤੀ ਮਮ ਪਾਛਲ[4] ਬਾਤਾ ॥ ੧੯ ॥ ਦੋਹਰਾ ॥ ਮ੍ਰਿਤੁ ਸਮਾਂ ਜਬ ਮੁਝ ਭਯੋ ਤਬ ਇਕ ਨਰ ਤਿਹ ਥਾਂਨ । ਮੀਨ[5] ਮਾਸ ਰੀਧਤਿ ਹੁਤੋ[6] ਤਿਹ ਧੁਨਿ[7] ਸੁਨਿ ਕਰਿ ਕਾਨ ॥ ੨੦ ॥ ਚੌਪਈ ॥ ਮਨ ਖਾਵਨ ਕੋ ਮਮ ਲਲਚਾਯੋ । ਸੋ ਮੇਰੇ ਤਬ ਹਾਥ ਨ ਆਯੋ। ਭਯੋ ਮ੍ਰਿਤਕ[8] ਇਹ ਦੇਹੀ ਪਾਈ। ਰਹੀ ਬਾਸ਼ਨਾ ਠਹਿਰ ਜਹਾਂ ਈ ॥ ੨੧ ॥ ਪੂਰਨ ਪੁਰਖ ਤੋਹਿ ਘਰ ਆਵਾ ਦਰਸ ਪਵਿੱਤ੍ਰ ਤਾਂਹਿ ਤੈਂ ਪਾਵਾ ਤੇਰੋ ਦਰਸ਼ਨ ਮੈਂ ਕਰਿ ਲੀਨੋ। ਇਉਂ ਮਾਨੁਖ ਤਨ ਭਾ ਮਨ ਚੀਨੋ ॥ ੨੨ ॥ ਪੂਰਬ ਕਰਮ ਜਗੇ ਅਬ ਮੇਰੇ। ਉੱਤਮ ਗਤਿ ਪਾਈ ਬਿਨ ਦੇਰੇ'। ਅਸ ਕਹਿ ਸੁਰਗ ਬਿਖੈ ਚਲਿ ਗਯੋ*। ਦੁਨੀ ਚੰਦ ਸੁਨਿ ਅਚਰਜ ਭਯੋ ॥੨੩॥ ਹਟਿ ਕਰਿ ਸਦਨ ਬਿਖੈ

[1]ਗੁਰੂ ਜੀ ਨੇ । [2]ਝਾੜਾਂ ਵਿਚ । [3](ਦੁਨੀ ਚੰਦ) ਬੋਲਿਆ । [4]ਪਿਛਲੀ । [5]ਮੱਛੀ ਦਾ । [6]ਰਿੰਨ੍ਹਦਾ ਸੀ। [7]ਅਵਾਜ । [8]ਮਰ ਗਿਆ ।

*ਇਸੇ ਤੁਕ ਵਿਚ ਅਸਲੀਅਤ ਸਮਝਣੇ ਦੀ ਇਕ ਹੋਰ ਕੁੰਜੀ ਹੈ । ਜੇ ਉਸ ਨੇ ਮਨੁੱਖ ਦੇਹਧਾਰੀ ਸੀ ਤਾਂ ਹੱਡ ਚੰਮ ਦਾ ਮਨੁਖੀ ਸਰੀਰ ਲੈਕੇ ਸੁਰਗਾਂ ਨੂੰ ਕੀਕੂੰ ਗਿਆ ? ਤਾਤਪਰਜ ਇਹ ਹੈ ਕਿ ਜੈਸੇ ਸਤਿਗੁਰ ਜੀ ਨੇ ਲਿਖਿਆ ਹੈ, 'ਪ੍ਰੇਤ ਪਿੰਜਰ ਮਹਿ ਦੁਖ ਘਨੇਰੇ ।' ਓਹ ਸਰੀਰ ਛੋਡਕੇ ਕਿਸੇ ਅਬਿਗਤਿ ਦਸ਼ਾ ਵਿਚ ਸੀ; ਜਿਸ ਵਿਚ ਕਿ ਉਸ ਦਾ ਪਿੰਜਰ ਤੇ ਸੁਭਾਵ ਬਘਿਆੜਾਂ ਵਾਙੂ ਸੀ, ਜੋ ਦੁਨੀ ਚੰਦ ਨੂੰ ਗੁਰੂ ਜੀ ਦੀ ਕ੍ਰਿਪਾ ਦ੍ਰਿਸ਼ਟੀ ਨਾਲ ਦਿੱਸ ਪਿਆ ਤੇ ਉਨ੍ਹਾਂ ਦੀ ਕ੍ਰਿਪਾ ਨਾਲ ਫੇਰ ਉਸ ਦਾ ਮਨੁੱਖ ਸਰੀਰ ਪਲਟਿਆ ਦਿੱਸਿਆ, ਹੱਡ ਚੰਮ ਵਾਲਾ ਨਹੀਂ, ਪਰ ਲਿੰਗ ਸ਼ਰੀਰ। ਉਹ ਲਿੰਗ ਸ਼ਰੀਰ ਸੁਖੀ ਹੋਕੇ ਉਤਮ ਲੋਕ ਨੂੰ ਚਲਾ ਗਿਆ। ਲਿੰਗ ਸ਼ਰੀਰ ਹੂਬਹੂ ਮਨੁਖੀ ਸਰੀਰ ਵਾਂਙੂ ਦਿੱਸਦਾ ਹੈ, ਪਰ ਉਹ ਹਡ ਚੰਮ ਦਾ ਨਹੀਂ ਹੁੰਦਾ।

ਜੋ ਲੋਕ ਚਿੱਤ ਬ੍ਰਿਤੀ ਏਕਾਗਰ ਕਰਕੇ ਅਗਲੇ ਲੋਕਾਂ ਵਿਚ ਰੰਮਤਾ ਰਖਦੇ ਹਨ, ਓਹ ਦੱਸਦੇ ਹਨ ਕਿ ਪ੍ਰਾਣੀ ਦੇ ਅੰਤ ਸਮੇਂ ਜੈਸੀ ਵਾਸ਼ਨਾ ਹੋਵੇ ਉਸ ਪਾਸੇ ਚਲ

[ਦਾਖੀ ਤੁਕ ਇਥੇ ਅਗਲੇ ਪੰਨੇ ਦੇ ਹੈ]

ਚਲਿ ਆਵਾ। ਸ਼੍ਰੀ ਨਾਨਕ ਬੈਸੇ ਜਿੰਹ ਥਾਵਾ। ਕਰਿ ਬੰਦਨ ਉਸਤਤਿ ਬਹੁ ਭਾਖੀ। ਅਤਿ ਸ਼ਰਧਾ ਮੈਂ ਭਾ ਅਭਿਲਾਖੀ[1] ॥ ੨੪ ॥ 'ਨਾਗਰ[2], ਈਸ਼ੁਰ ਰੂਪ ਉਜਾਗਰ !। ਤੁਮ ਸਮਰੱਥ, ਸਰਬ ਸੁਖ ਸਾਗਰ !। ਭਗਤ ਵਛਲ, ਕਰੁਨਾਕਰ[3] ਸ੍ਵਾਮੀ !। ਦੀਨ ਬੰਧੁ ਪ੍ਰਭੁ ਅੰਤਰਜਾਮੀ!॥੨੫॥ ਸੇਵਾ ਕਰਨ ਮੁਝੈ ਫੁਰਮਾਵਹੁ।ਤੁਮ ਸੰਤਨ ਕੇ ਨਿਤ ਚਿਤ ਭਾਵਹੁ'। ਸੁਨਿ ਕਰਿ ਤਿਹ ਕੋ, ਕਰਨ ਕ੍ਰਿਤਾਰਥ। ਬੋਲੇ ਦੇਨਹਾਰ ਪਰਮਾਰਥ[4] ॥ ੨੬ ॥ 'ਹਮਰੀ ਸ੍ਰੁਚੀ[5] ਰਖਹੁ ਸੰਭਾਰੀ। ਲੇਵਹਿੰਗੇ ਪਰਲੋਕ ਅਗਾਰੀ। ਇਹ ਹਮਰੀ ਸੇਵਾ ਦਿਯ ਤੋਹੀਂ[6]। ਔਰ ਨ ਕਛੁ ਅਭਿਲਾਖਾ ਮੋਹੀ' ॥ ੨੭ ॥ ਸੁਨਿ ਕਰਿ ਦੁਨੀ ਚੰਦ ਅਸ ਬੈਨਾ। ਲੈ ਸ੍ਰੁਚੀ ਗਮਨਜੋ ਨਿਜ ਐਨਾ। ਕਹੈ ਭਾਰਜਾ[7] ਸੋਂ ਬਚ ਸੋਈ। 'ਇਹ ਸ੍ਰੁਚੀ[8] ਰਖਿ, ਜਾਇ ਨ ਖੋਈ[9] ॥ ੨੮ ॥ ਗੁਰ ਲੇਵਹਿੰ ਪਰਲੋਕ ਕਿ ਮਾਂਹੀ। ਅਪਰ ਸਥਾਨ ਲੇਤਿ ਸੋ ਨਾਂਹੀ। ਰਾਖਹੁ ਭਲੀ ਪ੍ਰਕਾਰ ਸੰਭਾਰੀ। ਤਬ ਦੈਹੈਂ ਜਬਿ ਲੇਹਿੰ ਅਗਾਰੀ' ।੨੯। ਸੁਨਿ ਤਿਹ ਤੀਯ ਕਹੇ ਬਚ ਐਸੇ। 'ਆਗੇ ਲੇ ਜਾਵਹੁਗੇ ਕੈਸੇ ?। ਨਿਤ ਸੰਗੀ ਜੋ ਦੇਹਿ ਬਿਚਾਰੀ।ਸੋ ਭੀ ਜਾਇ ਨ ਸਕੈ ਅਗਾਰੀ'॥੩੦॥ ਸੁਨਿ ਬਿਚਾਰ ਕਰਿ ਸੋ ਲੈ ਆਵਾ। ਪਾਸ ਬੈਸਿ ਕਰਿ ਬਚਨ ਅਲਾਵਾ। 'ਨਹਿੰ ਆਗੈ ਇਹ ਸ੍ਰੁਚੀ ਜਾਵੈ। ਇਹ ਬਿਧਿ ਮੋਤੇ ਨਹਿੰ ਬਨਿ ਆਵੈ' ॥ ੩੧ ॥ ਬੋਲੇ ਬਚਨ ਤਬੈ ਜਗਤੇਸ਼ਾ। ਪਾਯੋ ਸਮੈ[10] ਦੇਨਿ

---

[1]ਇੱਛਾ ਵਾਲਾ। [2]ਸੁੰਦਰ, ਚਤੁਰ। [3]ਕ੍ਰਿਪਾ ਦੀ ਖਾਣ। [4]ਮੁਕਤੀ ਦੇ ਦੇਣੇ ਵਾਲੇ (ਗੁਰੂ ਜੀ)। [5]ਸੂਈ। [6]ਦਿੱਤੀ ਹੈ ਤੈਨੂੰ। [7]ਇਸਤ੍ਰੀ। [8]ਗੁਆਚ ਨਾਂ ਜਾਏ। [9]ਵੇਲਾ।

[ਪਹਿਲੇ ਪੰਨੇ ਦੀ ਬਾਕੀ ਟੂਕ]

ਸਰੀਰ ਤੋਂ ਛੁੱਟ ਕੇ ਹੋਰ ਜਾਂਦਾ ਹੈ, ਇਸ ਅਸੂਲ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਭੀ ਮੰਨਿਆ ਹੈ। ਪਰੰਤੂ ਇਸ ਦੇ ਸੰਬੰਧ ਵਿਚ ਦੋ ਇਕ ਗਲਾਂ ਸਮਝਣ ਵਾਲੀਆਂ ਹਨ। ਜੋ ਆਦਮੀ ਸਾਰੀ ਉਮਰ ਦਿਨ ਰਾਤ ਸੋਚਦਾ ਤੇ ਕਰਦਾ ਹੈ, ਅੰਤ ਸਮੇਂ ਰੁਖ ਉਧਰੇ ਹੁੰਦਾ ਹੈ। ਪਰ ਜੇ ਅੰਤ ਸਮੇਂ ਕਿਸੇ ਪ੍ਰਬਲ ਅਸਰ ਨਾਲ ਚਿਤਵਨੀ ਹੋਰ ਪਾਸੇ ਚਲੀ ਜਾਏ ਤਾਂ ਮਰਨ ਮਗਰੋਂ ਕੁਛ ਅਰਸਾ ਓਸ ਪਾਸੇ ਰੁਖ ਰਹਿਕੇ ਰੂਹ ਸਾਫ ਹੋ ਅਪਣੇ ਸਾਰੀ ਉਮਰ ਦੇ ਕੀਤੇ ਅਨੁਸਾਰ ਗਤੀ ਪਾ ਲੈਂਦੀ ਹੈ। ਇਸ ਵਾਕਿਆ ਦੀ ਸਿੱਖਜਾ ਇਹ ਹੈ ਕਿ ਪ੍ਰਾਣੀ ਦੇ ਅੰਤ ਸਮੇਂ ਉਸ ਦੇ ਕੋਲ ਸਤਿਸੰਗ ਦਾ ਪ੍ਰਭਾਵ ਚਾਹੀਦਾ ਹੈ। ਦੂਸਰੇ ਸਤਿਗੁਰ ਜੀ ਨੇ ਪ੍ਰਤੱਖ ਕਰਕੇ ਦੱਸਿਆ ਹੈ ਕਿ ਸ਼੍ਰਾਧ ਕਿਸੇ ਪਾਸੇ ਹੁੰਦੇ ਹਨ ਤੇ ਪ੍ਰਾਣੀ ਦੁੱਖ ਕਿਧਰੇ ਪਾਂਦੇ ਹਨ, ਇਸ ਲਈ ਜੀਉਂਦੇ ਜੀ ਨਾਮ ਵਿਚ ਲੱਗਕੇ ਉਧਾਰ ਪ੍ਰਾਪਤ ਕਰ ਲਓ, ਇਹ ਸਮਾਂ ਅਪਣਾਂ ਅੱਗਾ ਆਪ ਸੁਆਰਨ ਦਾ ਨਾ ਗੁਆਓ।

ਉਪਦੇਸ਼ਾ।'ਸਪਤ ਲਾਖ ਤੈਂ ਸੰਚਜੋ ਦਰਬਾ। ਸੋ ਕੈਸੇ ਲੈ ਜਾਵਹਿਂ ਸਰਬਾ?
॥੩੨॥ ਧਨ ਕੋ ਸੰਚਿ ਕਰਹਿਂ ਬਹੁ ਕਲਮਲ[1]। ਬੋਲਹਿਂ ਕੂੜ ਕਰਤਿ ਹੈਂ
ਛਲਬਲ। ਆਗੇ ਸੰਗ ਨ ਹੋਤਿ ਸਹਾਈ[2]। ਸੰਚਤਿ ਸੰਚਤਿ ਔਧ[3] ਬਿਹਾਈ
॥੩੩॥ ਪਰਜੋ ਰਹੈ ਧਨ ਮ੍ਰਿਤੂ ਸੁ ਆਈ। ਕਰਤਿ ਪਾਪ ਸੋ ਜੀਵ ਭੁੰਚਾਈ[4]।
ਸਚਜੋ[5] ਦਰਬ ਤੇ ਕੌਨੇ ਕਾਮਾ?ਬਿਨਾਂ ਪੁੰਨ ਤੇ ਦੁਖੁਕੋ ਧਾਮਾ'॥੩੪॥ ਦੁਨੀ
ਚੰਦ ਸੁਨਿ ਗਿਰਾ ਉਚਾਰੀ।'ਕਿਸ ਪ੍ਰਕਾਰ ਸੰਗ ਜਾਇ ਅਗਾਰੀ?।ਸੋ ਕਰੁਨਾ
ਕਰਿ ਮੁਝੈ ਬਤਾਵਹੁ। ਦੀਨ ਜਾਨਿ ਉਪਦੇਸ਼ ਦ੍ਰਿੜਾਵਹੁ' ॥੩੫॥ ਗੁਰੂ ਭਨੈ
'ਸੁਨੀਏ ਦੇ ਚੀਤਾ। ਇਸ ਪ੍ਰਾਨੀ ਕੇ ਤੀਨੋ ਮੀਤਾ[6]। ਦਰਬ, ਪ੍ਰਵਾਰ,
ਕਰਮ, ਲਖਿ ਲੀਜੈ। ਜਸ ਸੰਗੀ ਤਸ ਦਸ਼ਾ ਸੁਨੀਜੈ॥੩੬॥ਜਬ ਲੌ ਪ੍ਰਾਨ
ਰਹੈਂ ਤਨ ਮਾਂਹੀ।ਤਬ ਲੌ ਧਨ ਮਿਤ,ਬਹੁਰੋ ਨਾਂਹੀ।ਲੇਤਿ ਸੰਭਾਰ ਅਪਰਹੀ
ਧਾਂਕੋ। ਕਲਮਲ ਅਨਿਕ ਕਿਯੇ ਹਿਤ ਜਾਂਕੋ ॥ ੩੭ ॥ ਭਨ ਕੋ ਦਾਹ
ਤੀਕ ਪਰਵਾਰਾ। ਪੁਨ ਤ੍ਰਿਨ ਤੋਰਹਿਂ ਆਇ ਅਗਾਰਾ[7]। ਆਗੇ ਕੋਇ ਨ
ਸੰਗਿ ਸਹਾਈ। ਜਿਨ ਸੋਂ ਹਿਤ ਕਰਿ ਔਧ ਬਿਤਾਈ॥ ੩੮॥ ਤੀਜੇ ਕਰਮ
ਮੀਤ ਇਸ ਕੇਰੇ। ਸੋ ਨਿਤ ਸੰਗੀ ਜਾਹਿਂ ਅਗੇਰੇ। ਬੁਰੇ ਕਿ ਭਲੇ ਕਰੈ ਹੈਂ
ਜੈਸੇ। ਫਲ ਦੇਵੈਂ ਤਸ ਹਟੈਂ ਨ ਕੈਸੇ ॥ ੩੯॥ ਇਸ ਬਿਧਿ ਰਿਦੈ ਵਿਚਾਰ
ਕਰੀਜੈ। ਦਰਬ ਭਲੇ ਕਰਮਨ ਮੈਂ ਦੀਜੈ ॥ ਆਗੈ ਹੋਵੈਂ ਤੋਹਿ ਸਹਾਈ।
ਸੱਤਿਨਾਮ ਜਪੀਐ ਲਿਵਲਾਈ ॥ ੪੦ ॥ ਸਤਿ ਸੰਗਤ ਕੋ ਕਰੋ ਮਿਲਾਪਾ।
ਤਜਿਯੇ ਅਪਰ ਬਿਕਾਰ ਕਲਾਪਾ[8]। ਇਸ ਪ੍ਰਕਾਰ ਸੁਨਿ ਗੁਰ ਕੀ ਬਾਨੀ।
ਦੁਨੀਚੰਦ ਮਨ ਮੈਂ ਭਲਿ ਮਾਨੀ ॥ ੪੧ ॥ ਅਧਿਕ ਦਰਬ ਇਕਠੋ ਕਿਯ
ਜੇਤੋ। ਸੰਤਨ ਹਿਤ ਖਰਚਜੋ ਸਭਿ ਤੇਤੋ। ਅਨਿਕ ਪ੍ਰਕਾਰ ਕਰਾਇ
ਅਹਾਰਾ। ਸੰਤਨ ਕਰਜੋ ਪ੍ਰਸੰਨ ਜਿਵਾਰਾ[9] ॥ ੪੨ ॥ ਬਹੁਤੇ ਬਸਤ੍ਰ
ਸਿਵਾਇ ਪਹਿਰਾਏ। ਮਿਲਿ ਸਤਿਸੰਗਤਿ ਸਮਾ ਬਿਤਾਏ। ਸਿਮਰਹਿ
ਵਾਹਿਗੁਰੂ ਸਤਿਨਾਮੂ। ਤਜੇ ਬਿਅਰਥ ਜਿ ਘਰ ਕੇ ਕਾਮੂ ॥ ੪੩ ॥
ਭਾ ਨਿਹਾਲ ਤਤਕਾਲ ਬਿਸ਼ਾਲਾ। ਧਰਿ ਉਪਦੇਸ਼ ਜੁ ਦਯੋ ਦਯਾਲਾ।

---

[1]ਬੜੇ ਪਾਪਾਂ ਨਾਲ ਮਾਯਾ ਕੱਠੀ ਕਰਦਾ ਹੈਂ। [2]ਮਦਦਗਾਰ। [3]ਆਯੂ। [4]ਜੋ ਪਾਪ ਕੀਤੇ ਸੋ
ਜੀਵ ਭੋਗੇਗਾ। [5]ਸੰਚਿਆ। [6]ਮਿੱਤ੍ਰ ਹਨ। [7]ਤ੍ਰਿਣਕਾ ਤੋੜਕੇ ਘਰ ਆ ਜਾਂਦੇ ਹਨ!
[8]ਕਲਾਪ=ਸਮੂਹ, ਸਾਰੇ। [9]ਖੁਵਾਇ ਕਰਕੇ।

ਤਿਸ ਤੇ ਬਿਦਾ ਹੋਇ ਬਿਧਿ ਨੀਕੀ। ਸਿਮਰਤ ਸੁਧ ਕੀਨੀ ਭਗਨੀ ਕੀ[1]॥ ੪੪ ॥ ਮਰਦਾਨੇ ਸੋਂ ਗਿਰਾ ਅਲਾਈ। 'ਕਿਧੌ ਯਾਦ ਭਗਨੀ ਮੁਝ ਤਾਈਂ। ਚਲਿ ਸੁਲਤਾਨ ਪੁਰੇ ਸੁਧ ਲੀਜੈ। ਬੇਬੇ ਜੀ ਕੀ ਖੁਸ਼ੀ ਕਰੀਜੈ' ॥ ੪੫ ॥ ਅਸ ਕਹਿ ਗਮਨੇ ਇਕ ਛਿਨ ਮਾਂਹੀ। ਪਹੁੰਚਤਿ ਭੇ ਪੁਰਿ ਹੁਤੋ ਜਹਾਂਹੀ। ਸਦਨ ਸੁਸਾ[2] ਕੇ ਪ੍ਰਵਿਸ਼ੇ[3] ਜਬ ਹੀ। ਹਰਖ ਭਰੀ ਤੂਰਨ ਉਠਿ ਤਬ ਹੀ। ੪੬ ॥ ਕਰਨ ਬੰਦਨਾ ਪਗ ਪਰ ਧਾਈ।ਲੋਚਨ ਤੇ ਜਲਧਾਰ ਬਹਾਈ।ਕਰ[4] ਪਰ ਲੇ ਸਿਰ, ਕਹਿ ਹਿਤ ਬੈਨਾ। ਬੈਸਿ ਗਏ ਮੰਚ ਪਰ ਗੁਨ ਐਨਾ॥੪੭॥ ਤਿਹ ਛਿਨ ਚਲਿ ਜਰਾਮ ਤਹਿੰ ਆਵਾ।ਦਰਸ ਬਿਲੋਕਤਿ ਉਰ ਹਰਖਾਵਾ। ਕਰਿ ਬੰਦਨ ਬੈਸਨੋ ਕਰਿ ਪ੍ਰੇਮਾ। ਬੂਝ ਪਰਸਪਰ ਕੁਸ਼ਲੰ ਖੇਮਾ[5] ॥ ੪੮ ॥ 'ਬਹੁਤ ਬਰਖ ਬੀਤੇਬਿਨ ਦਰਸ਼ਨ[6]।ਇਉਂ ਕਹਿ ਭਗਨੀਗੋਰਤਿ ਆਂਸੁਨ[7]। 'ਹਮੈ ਬਿਸਾਰ ਦਿਯੋ ਨਿਜ ਮਨ ਤੇ। ਹਰਖ ਹੋਤਿ ਰਾਵਰਿ ਦਰਸ਼ਨ ਤੇ' ॥ ੪੯॥ ਹਾਥ ਬੰਦਿ ਬੋਲਸੋ ਜੈਰਾਮਾ। 'ਕਰੁਨਾ ਕਰਹੁ ਰਹਹੁ ਅਬ ਧਾਮਾ।ਬੈਸੇ ਸਿਮਰਹੁ ਸਦਾ ਗੁਬਿੰਦੈ। ਹਮ ਕੋ ਦੇਵਤਿ ਰਹਹੁ ਅਨੰਦੈ' ॥ ੫੦ ॥ ਸਿਰੀ ਚੰਦ ਬਾਹਰ ਤ ਆਯੋ। ਨਮਸਕਾਰ ਕਰਿ ਉਰ ਹਰਖਾਯੋ। ਬੈਸੇ ਮਿਲਿ ਕੈ ਸਰਬ ਸਮੀਪਾ। ਬਚਨ ਭਨੇ ਬੇਦੀ ਕੁਲਦੀਪਾ ॥ ੫੧ ॥ 'ਦੇਸ਼ ਬਿਦੇਸ਼ਨ ਦੇਖਨ ਹੋਤਾ। ਯਾਂਤੇ ਰਹਨੋ ਨ ਜਾਤਿ ਨਿਕੇਤਾ। ਜਬਿ ਸਿਮਰਨ ਕਰਿ ਹੋ ਤੁਮ ਮੇਰਾ। ਤਬਿ ਸਮੀਪ ਆਵੋਂ ਬਿਨ ਦੇਰਾ' ॥ ੫੨ ॥ ਬਹੁ ਪ੍ਰਕਾਰ ਦੇ ਧੀਰਜ ਸਭਿ ਹੀ।ਰੈਨ ਬਸੇਰਾ ਕਿਯ ਤਿਹ ਤਬਹੀ।ਭੋਰ ਹੋਤਿ ਮਿਲਿਕੈਸਭਿ ਸਾਥਾ। ਗਮਨ ਕਰਸੋ ਬੇਦੀ ਕੁਲ ਨਾਥਾ ॥੫੩॥ ਪੂਰਨ ਮਾਤ ਪਿਤਾ ਕੀ ਚਾਹੂ। ਤਿਲਵੰਡੀ ਪਹੁੰਚੇ ਦੁਖਦਾਹੂ[8]। ਦੋਇ ਕੋਸ ਪਰ ਕੂਪ ਜੁ ਨੀਕਾ। ਛਾਇਆ ਸਘਨ ਜਹਾਂ ਰਮਲੀਕਾ॥੫੪॥ਬੈਠਿ ਗਏ ਜਗ ਗੁਰ ਤਿਹ ਥਾਈਂ। ਦੈ ਘਟਿਕਾ[9] ਜਬ ਦੀਨ ਬਿਤਾਈ। ਹਾਥ ਬੰਦਿ ਬੋਲਸੋ ਮਰਦਾਨਾ। 'ਮੁਝ ਕੋ ਆਗਯਾ ਕਰਹੁ ਬਖਾਨਾ ॥੫੫॥ ਨਿਜ ਕੁਟੰਬ ਲਯਾਵਹੁ ਸੁਧ ਅਬਹੀ। ਭਏ ਮ੍ਰਿਤਕ ਕੈ ਜੀਵਤ ਸਭਿਹੀ। ਬਹੁਤ ਬਰਖ ਮਹਿੰ ਨਿਜ ਪੁਰਿ ਆਏ। ਨਿਕਸੇ ਬਹੁਰ ਨ ਫੇਰੋ ਪਾਏ' ॥੫੬॥ਸੁਨਿਕਰਿ ਬਿਗਸੇ ਕ੍ਰਿਪਾ ਨਿਕੇਤਾ।

[1]ਯਾਦ ਕਰ ਰਹੀ ਭੈਣ ਦੀ ਸੰਭਾਲ ਕੀਤੀ। [2]ਭੈਣ ਜੀ ਦੇ। [3]ਵੜੇ। [4]ਹੱਥ। [5]ਸੁਖ ਸਾਂਦ। [6]ਦਿੱਸ। [7]ਪੂਰੀ ਕਰਨ ਲਈ। [8]ਦੁਖਾਂ ਨੂੰ ਸਾੜਨ ਵਾਲੇ (ਗੁਰੂ ਜੀ)। [9]ਦੋ ਘੜੀਆਂ।

ਬੋਲੇ ਹਰਖ ਦੇਨਿ ਕੇ ਹੇਤਾ। 'ਜੋ ਤੇਰੇ ਸਨਬੰਧੀ ਮਰਿ ਹੈਂ। ਅਵਰ ਕਾਜ ਹਮ ਜਗ ਕਸ ਕਰਿ ਹੈਂ'[1] ॥ ੫੭ ॥ ਹਮ ਹੋਵਤਿ ਨਹਿੰ ਚਿੰਤਾ ਕਰੀਏ। ਨਿਕਟਿ ਨ ਜਮ ਕੋ ਤ੍ਰਾਸ ਬਿਚਰੀਏ।ਜੋ ਅਬਿ ਤੋ ਮਨ ਐਸੀ ਆਈ। ਮਿਲਹੁ ਕੁਟੰਬ ਸਰਬ ਕਉ ਜਾਈ ॥੫੮॥ ਕਾਲੂ ਕੇ ਸਮੀਪ ਜੋ ਜਾਵਹੁ। ਹਮਰੀ ਸੂਧ ਨਹਿੰ ਤਿਨਹਿੰ ਸੁਨਾਵਹੁ। ਮਿਲਿ ਪਰਵਾਰ ਬਹੁਰ ਤੁਮ ਆਵਹੁ। ਕਰਿਕੈ ਮੋਹ ਨ ਬਿਲਮ ਲਗਾਵਹੁ'॥੫੯॥ ਕਹਿ ਮਰਦਾਨਾ ਸੁਨਿ ਬਚ ਗੁਰਕੋ। 'ਕਜਾ ਲੈ-ਕਰਿ ਜਾਵੋਂ ਮੈਂ ਘਰ ਕੋ। ਬਹੁਰ ਬਰਖ ਘਰ ਵਹਿਰ ਬਿਤਾਏ। ਛੁਛਾ ਅਬ ਕਜਾ ਦੇਵੋਂ ਜਾਏ' ॥ ੬੦ ॥ ਗੁਰ ਕਹਿ 'ਰੋਰਨ ਮੁਸ਼ਟਿ ਉਚਾਵਹੁ'[2]। ਬਾਂਧਿ ਚੀਰ[3] ਸੰਦੇਹ ਮਿਟਾਵਹੁ। ਘਰ ਮਹਿ ਜਾਹੁ ਖੋਲਿ ਦਿਹੁ ਭਾਂਹੀ। ਹੈ ਹੈ ਸੋ ਜਿ ਚਹਹੁ ਮਨ ਮਾਂਹੀ'।੬੧। ਏਕ ਮੁਸ਼ਟਿ ਤਬ ਲੇ ਮਰਦਾਨੇ।ਬਾਂਧੇ ਅਪਨੇ ਪਟ[4] ਸੈਗਾਨੇ।ਕਰਜੋ ਅਨੰਦ ਨਿਕੇਤ ਸਿਧਾਰਾ। ਮਿਲਜੋ ਜਾਇ ਅਪਨੇ ਪਰਵਾਰਾ ॥੬੨॥ ਗੀਢ ਚੀਰ ਕੀ ਖੋਲੀ ਜਬਹੀ। ਕੰਚਨ ਸਰਬ ਬਿਲੋਕਨੋ ਤਬਹੀ। ਭਾ ਕੁਟੰਬ ਕੋ ਆਨੰਦ ਭਾਰੀ।ਸੁਨਤਿ ਭਏ ਪੁਰਿ ਮੈਂ ਨਰ ਨਾਰੀ॥੬੩॥'ਸ਼੍ਰੀ ਨਾਨਕ ਸੰਗੀ ਮਰਦਾਨਾ।ਫਿਰਤਿ ਵਹਿਰ ਬਹੁ ਕਾਲ ਬਿਤਾਨਾ।ਅਬ ਆਵਾ ਅਪਨੇ ਘਰ ਬੀਚੁ'। ਇਉਂ ਸੁਨਿ ਆਇ ਉਚ ਅਰੁ ਨੀਚੁ ॥ ੬੪ ॥ ਭੀਰ ਭੂਰ ਤਿਹ ਕੇ ਘਰ ਹੋਈ। ਮਿਲਹਿੰ, ਕੁਸ਼ਲ ਬੂਝਹਿੰ ਸਭਿ ਕੋਈ। ਕਰਹਿੰ ਪਰਸਪਰ ਨਰ ਬਖਜਾਨਾ। 'ਸ਼੍ਰੀ ਨਾਨਕ ਸੰਗਿ ਥਾ ਮਰਦਾਨਾ ॥੬੫॥ ਯਾਂਤੇ ਸ਼ੁਭ ਸੁਭਾਇ ਭਾ ਇਹ ਕੋ। ਸਭਿ ਨਰ ਤੇ ਨਿਰਮਲ ਉਰ ਜਿਹਕੋ। ਮਧੁਰ ਬਚਨ ਸਭਿ ਸੰਗ ਬਖਾਨਤਿ[5]।ਭਲੀ ਰੀਤਿ ਕਰਿ ਕੈ ਸਨਮਾਨਤਿ[6]॥੬੬॥ ਏਕ ਮਹੂਰਤ[7] ਸਦਨ ਬਿਤਾਯਾ।ਮਿਲਿ ਪਰਵਾਰ ਰਿਦੇ ਹਰਖਾਯਾ। ਅਪਰ ਜਿ ਲੋਕ ਮਿਲਨਿ ਤਿਸ ਆਏ। ਮਿਲਜੋ ਭਾਉ ਧਰਿ ਸੂਥ ਸੁਖ ਪਾਏ ॥੬੭॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਦੁਨੀ ਚੰਦ ਮਿਲਨ, ਭਗਤੀ ਮਿਲਨ, ਤਲਵੰਡੀ ਆਵਨ ਪ੍ਰਸੰਗ' ਬਰਨਨੰ ਨਾਮ ਚਤੁਰਥੋ ਅਧਯਾਯ ॥ ੪ ॥

੫. [ਸ਼ਾਰਦਾ ਮੰਗਲ। ਮਾਤਾ ਪਿਤਾ ਉਪਦੇਸ਼ ਪ੍ਰਸੰਗ]।

ਦੋਹਰਾ—ਬਰਨ ਸੇਤ ਹੰਸਬਾਹਨੀ ਜੋ ਜਗਬਾਨੀ ਰੂਪ ॥
ਤਿਹ ਪਦ ਬੰਦਨ ਕਰਿ ਭਲੇ ਬਰਨੋਂ ਕਥਾ ਅਨੂਪ ॥ ੧ ॥

---

[1]ਕਿਸ ਤਰ੍ਹਾਂ ਕਰਾਂਗੇ। [2]ਰੋੜ੍ਹਾਂ ਦੀ ਮੁੱਠ ਉਠਾਵੋ। [3]ਖੰਨ੍ਹੇ ਬਸਤ੍ਰ ਵਿਚ। [4]ਬਸਤ੍ਰ। [5]ਕਹਿੰਦਾ ਹੈ। [6]ਆਦਰ ਕਰਦਾ ਹੈ। [7]ਦੋ ਘੜੀਆਂ।

ਸੇਤ=ਚਿੱਟਾ [ਸੰਸ:, ਸ੍ਵੇਤ]।
ਹੰਸ ਬਾਹਨੀ=ਹੰਸ ਜਿਸ ਦੀ ਅਸਵਾਰੀ ਹੈ । ਕਵਿ ਸਾਰਦਾ ਨੂੰ ਹੰਸ ਦੀ ਅਸਵਾਰ ਮੰਨਦੇ ਹਨ। (ਅ) ਸਰਸ੍ਵਤੀ ਤੋਂ ਮੁਰਾਦ 'ਵਾਚ' ਸ਼ਕਤੀ ਦੀ ਹੈ, ਤੇ ਵਾਚ ਸ਼ਕਤੀ ਦਾ ਵਾਹਨ 'ਮਨ' ਹੈ ਪਰ ਵਾਚ ਉਸ ਮਨ ਤੇ ਸ੍ਵਾਰ ਹੁੰਦੀ ਹੈ ਜੋ ਉਜਲ ਹੈ ਤੇ ਵਿਵੇਕ ਵਾਲਾ ਹੈ, ਐਸਾ ਮਨ ਲੱਛਣਾਂ ਬ੍ਰਿਤੀ ਦੁਆਰਾ ਹੰਸ ਦਾ ਅਰਥ ਹੈ।
ਵਰਨੋਂ=ਵਰਣਨ ਕਰਦਾ ਹਾਂ।
ਅਨੂਪ=ਜਿਸ ਦੀ ਉਪਮਾਂ ਨਾ ਹੋ ਸਕੇ। [ਸੰਸ:, ਅਨੁਪਮ]।
ਸੂਚਨਾ—ਸਾਰਦਾ ਦਾ ਤੇਜਮਯ ਰੂਪ ਅਗਲੇ ਅਧਜਾਯ ਦੇ ਮੰਗਲ ਵਿਚ ਵਰਣਨ ਕਰਨਗੇ।

ਅਰਥ—(ਜੋ) ਹੰਸ ਦੀ ਅਸਵਾਰੀ ਕਰਦੀ ਹੈ (ਤੇ ਜਿਸ ਦਾ ਆਪਣਾ) ਰੰਗ ਚਿੱਟਾ ਹੈ (ਤੇ) ਜੋ ਜਗਤ ਵਿਚ ਬਾਣੀ ਦੇ ਰੂਪ (ਵਿਚ ਪ੍ਰਕਾਸ਼ਦੀ ਹੈ) ਉਸਦੇ ਚਰਨਾਂ ਤੇ ਭਲੀ ਪ੍ਰਕਾਰ ਬੰਦਨਾ ਕਰਕੇ ਅਨੁਪਮ ਕਥਾ (ਅਗੋਂ ਹੋਰ) ਵਰਣਨ ਕਰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਦੈ ਘਟਿਕਾ ਬੀਤੇ ਤਤਕਾਲੂ[1] । ਚਲਨੋ ਜਹਾਂ ਥੋ ਆਲਯ ਕਾਲੂ। ਆਗੈ ਸ਼੍ਰੀ ਨਾਨਕ ਕੀ ਮਾਤਾ। ਤ੍ਰਿਪਤਾ ਨਾਮ ਜੁ ਥੀ ਬੱਖਜਾਤਾ ॥ ੨ ॥ ਜਬ ਆਵਤਿ ਦੇਖਨੋ ਮਰਦਾਨਾ। ਗਰ ਸੋਂ ਲਾ ਬਿਰਾਗ ਬਹੁ ਠਾਨਾ[2]। ਭਯੋ ਮੋਹ ਸਰਿਤਾ[3] ਸੁ* ਪ੍ਰਵਾਹਾ[4]। ਧੀਰਜ ਸਿਕਤਾ ਸੇਤੁ[5] ਨ ਸਾਹਾ[6]॥੩॥ ਬਾਕ ਜੁ ਤਿਨ[7]† ਸਭਿ ਦੀਯੇ ਰੁੜ੍ਹਾਈ। ਕਹੈ ਬਹੁਤ ਨਹਿੰ ਧੀਰ ਧਰਾਈ। ਸ਼੍ਰੀ ਨਾਨਕ ਕੋ ਭਾ ਅਨੁਰਾਗਾ। ਕੀਨੋ ਜਨਨੀ ਬਹੁ ਬੈਰਾਗਾ॥੪॥ਕਿਤਿਕਦੇਰਿ ਮਹਿੰ ਧੀਰਜ ਧਰਿਕੈ।ਬੂਝਨ ਲਗੀ ਸੁ ਬਚਨ ਉਚਰਿਕੈ।[8]ਸੁਤ ਨਾਨਕ ਕੀ ਖਬਰ ਸੁਨਾਵਹੁ। ਤਜਨੋ ਥਾਨ ਕਿਹ ? ਮੋਹਿ ਬਤਾਵਹੁ ॥੫॥ ਜਬਿ ਕੇ ਨਿਕਸੇ ਤੁਮ ਘਰ ਮਾਂਹੀ। ਤਬਿ ਕੀ ਸੁਧਿ ਆਈ ਕਬਿ ਨਾਂਹੀ। ਮਮ ਸੁਤ ਸਭਿ ਤਜਿਕੈ ਘਰਿ ਬਾਰਾ। ਭਾ ਫਕੀਰ, ਕਸ਼ਾ ਰਿਦੈ ਬਿਚਾਰਾ ॥ ੬ ॥ ਨਿਸ ਦਿਨ ਕਰਤਨੋ ਰੁਦਨ ਬਿਤਾਊਂ। ਕਰਿ ਉਰ ਯਾਦ ਬੈਠਿ ਪਛੁਤਾਊਂ। ਬਿਧਿ[9] ਨੈ ਇਕ ਸੁਤ ਦੀਨੋ ਮੋਹੀ। ਨਹਿੰ ਸਮੀਪ ਕਬਿ ਰਾਖਨੋ ਓਹੀ[10] ॥ ੭ ॥ ਦੋਹਰਾ ॥ ਕਾਲੂ ਕੇ ਤਬ ਅਜਰ[9] ਮਹਿੰ ਪੁੰਜ[10]

---

[1]ਉਸ ਵੇਲੇ। [2]ਵੈਰਾਗ ਕੀਤਾ। [3]ਨਦੀ। [4]ਵੇਗ। [5]ਧੀਰਜ ਰੂਪੀ ਰੇਤੇ ਦਾ ਪੁਲ। [6]ਟੁੱਟ ਗਿਆ। [7]ਵਾਕਾਂ (ਰੂਪੀ) ਤਿਣਕੇ। [8]ਬਿਧਾਤਾ ਨੇ। [9]ਵੇਹੜੇ। [10]ਇਕੱਠੇ।
*ਪਾ:—ਕੋ। †ਪਾ:—ਜਤਨ।

ਭਏ ਨਰ ਆਇ। ਸੁਨਿ ਕਰਿ ਮਾਤਾ ਕੇ ਬਚਨ ਮਰਦਾਨਾ ਤਬ ਗਾਦਿ[1] ॥ ੯ ॥ ਚੌਪਈ ॥ [2]ਜਬ ਸੁਲਤਾਨ ਪੁਰੇ ਹਮ ਅਹੇ। ਤਬਿ ਸ਼੍ਰੀ ਨਾਨਕ ਕੇ ਸੰਗ ਰਹੇ[3]। ਪੁਨ ਸੁਧ ਨਹਿੰ* ਤਿਹ ਤੇ ਪਸ਼ਚਾੜੀ। ਕਿਤ ਕੌ ਗਯੋ ਨ ਜਾਨਜੋ ਜਾਤੀ[4]॥੧॥ ਸੁਨਿ ਮਾਤਾ ਉਰ ਬਹੁ ਅਕੁਲਾਈ[5]। ਜਨੁ ਬ੍ਰਿਲਪਾਕੇ[6] ਪਾਵਕ[7] ਲਾਈ। ਬੋਲ ਨ ਆਵ ਬਿਕੁਲ[8] ਤਨ ਹੋਈ। ਜਨੁ ਸੁਤ ਬ੍ਰਿਹੁ ਮੈਂ[9] ਪਰਿ ਕੈ ਸੋਈ[10] ॥ ੧੦ ॥ ਇਕ ਤੌ ਬ੍ਰਿਧ, ਹੀਨ ਬਲ ਦੇਹੀ। ਪੁਨ ਨ ਪਾਇ ਸੁਧ ਭਾਤ ਸਨੇਹੀ। ਜਾਨਤਿ ਹੁਤੀ ਸੰਗਿ ਮਰਦਾਨਾ। ਤਿਨ ਅਸ ਦੁਖਦਾ[11] ਬਚਨ ਬਖਾਨਾ ॥੧੧॥ ਜਿਉਂ ਸੁ ਖਤੰਗ[12] ਮਰਮ ਦੇ ਭੇਦਾ[13]। ਪਰੀ ਬਿਥਰਨ[14] ਹੋਇ ਅਤਿ ਖੇਦਾ। ਕਿਤਿਕ ਬਾਰ ਮਹਿੰ ਪੁਨ ਸੁਧ ਆਈ। ਲੋਚਨ ਤੇ ਆਂਸੁਨ ਜਲ ਜਾਈ॥੧੨॥ ਚਤੁਰ ਘਟੀ ਬੈਠਨੋ ਮਰਦਾਨਾ॥ ਪੁਨ ਉਠਿ ਚਲਨੋ ਪ੍ਰਭੂ ਜਿਹ ਥਾਨਾ। ਤਬਿ ਤ੍ਰਿਪਤਾ ਉਰ ਧੀਰਜ ਧਰਿਕੈ। ਇਸ ਬਿਲੋਕਿ ਉਰ ਰਹੀ ਬਿਚਰਿਕੈ[15]।੧੩।–ਵਹਿਰ ਚਲਨੋਉਠਿ ਤੂਰਨ ਜਹਿੰਵਾ।ਹੋਇ ਆਤਮਜ[16]ਮੇਰੋ ਤਹਿੰਵਾ।ਬਹੁ ਦਿਨ ਬਿਤੇ ਅਯੋ ਘਰ ਮਾਂਹੀ।ਥਾਸੁਰ ਰਹਨੋ ਏਕ ਭੀ ਨਾਂਹੀ–॥੧੪॥ ਦੋਹਰਾ ॥ ਇਸ ਬਿਧਿ ਜਨਨੀ ਮਨ ਗੁਨਤਿਮਧੁਰ ਅਸਨ[17]ਲੇ ਓਲ[18]।ਤੂਰਨ ਗਵਨੀ ਧਾਇ ਕਰਿ ਲੀਨੋ ਰੁਚਿਰ ਨਿਚੋਲ[19]॥੧੫॥ਚੌਪਈ॥ ਮਿਲੀ ਗੈਲ ਮੈਂ ਜਹਿੰਮਰਦਾਨਾ। ਆਤੁਰ ਹ੍ਵੈ ਕਰਿ ਬਚਨ ਬਖਾਨਾ।'ਸੁਤ ਨਾਨਕ ਸੋਂ ਮੇਲਹੁ ਮੋਕੋ।ਸੁਧ ਮਰਦਾਨੇ ਰੇ ਕਹੁ ਤੋਕੋ ॥ ੧੬ ॥ ਬਹੁਤ ਬਰਖ ਭੇ ਦੇਖਨੋ ਨਾਂਹੀ। ਮੋਹ ਬਢਨੋ ਅਤਿਸ਼ੈ

---

[1]ਕਹਿਣ ਲਗਾ। [2]ਨਾਲ ਸੀਗੇ। [3]ਜਾਣਿਆ ਨਹੀਂ ਜਾਂਦਾ। [4]ਵਿਆਕੁਲ ਹੋਈ। [5]ਪੱਕੇ ਹੋਏ ਫੋੜੇ ਨੂੰ। [6]ਅਗਨੀ। [7]ਬਿਹਬਲ, ਬੇਸੁਰਤ। [8]ਵਿਛੋੜੇ ਵਿਚ। [9]ਸੋਂ ਗਈ ਭਾਵ ਮੂਰਛਿਤ ਹੋ ਗਈ। [10]ਦੁਖ ਦੇਣ ਵਾਲਾ। [11]ਤੀਰ। [12]ਵਿੰਨ੍ਹ ਦੇਂਦਾ ਹੈ। [13]ਬੇਰੰਗ ਹੋਕੇ। [14]ਵਿਚਾਰ ਕੀਤੀ। [15]ਪੁੱਤ੍ਰ। [16]ਭੋਜਨ। [17]ਝੋਲੀ ਵਿਚ। [18]ਚੇਲਾ, ਬਸਤਰ।

*ਇਸ ਤੋਂ ਅੱਗੇ ਅੰਕ ੧੭ ਵਿਚ ਮਾਤਾ ਜੀ ਫੇਰ ਪੁੱਛਦੇ ਹੈਨ ਕਿ ਮੈਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਮੇਲ ਕਰਾਓ ਤਾਂ ਮਰਦਾਨਾ ਚੁਪ ਕਰ ਰਿਹਾ। ਇਸ ਤੋਂ ਜਾਪਦਾ ਹੈ ਕਿ ਪਹਿਲੀ ਵੇਰ ਬੀ ਮਰਦਾਨੇ ਚੁੱਪ ਤੋਂ ਕੰਮ ਲਿਆ ਹੋਣਾ ਹੈ, ਟਾਲਵਾਂ ਉੱਤਰ ਮਰਦਾਨੇ ਨੇ ਆਸ ਨਹੀਂ ਕਿ ਮਾਤਾ ਜੀ ਨੂੰ ਦਿੱਤਾ ਹੋਵੇ, ਤੇ ਚੁੱਪ ਰਹਿਣ ਲਈ ਓਹ ਹੁਕਮਨ ਮਜਬੂਰ ਸੀ। ਜਿਸ ਜਨਮਸਾਖੀ ਤੋਂ ਇਹ ਗੱਲ ਲਈ ਗਈ ਹੈ, ਉਸ ਦੇ ਕਿਸੇ ਉਤਾਰਾ ਕਰਨ ਵਾਲੇ ਦੀ ਇਹ ਚਤੁਰਤਾ ਹੈ, ਅਸਲ ਕਰਤਾ ਦੀ ਪੋਥੀ ਵਿਚ ਇਹ ਨਹੀਂ ਹੋਣੀ।

ਮਨ ਮਾਂਹੀ'। ਸੁਨਿ ਮਰਦਾਨੇ ਭੂਸ਼ਨ ਕੀਨੈ। ਗੁਰ ਭੈ ਲਖਜੋ, ਨ ਉੱਤਰ ਦੀਨੈ॥੧੭॥ ਜਨਨੀ ਜਾਨਿ ਗਈ ਤਿੰਹ ਬਾਤਾ। ਚਲੀ ਤਬਹਿ ਤਿਹ ਕੇ ਪਸ਼ਚਾਤਾ। ਜਹਿੰ ਬੈਠੇ ਬੇਦੀ ਕੁਲਦੀਪਾ।ਪਹੁੰਚਤਿ ਭੇ ਤਿਹ ਕੂਪ ਸਮੀਪਾ ॥ ੧੮॥ ਦੋਹਰਾ ॥ ਮਾਤ ਬਿਲੋਕੀ ਦੂਰ ਤੇ ਤੁਰਨ ਉਠਿ ਸੁਖਦਾਇ। ਚਰਨ ਬੰਦਨਾ ਸੀਸ ਧਰਿ ਕੀਨੀ ਆਗੈ ਆਇ॥੧੯॥ਚੌਪਈ॥ਕੌਰੀ[1]ਭਰਿ ਨਾਨਕ ਕੋ ਜਨਨੀ[2]। ਰੋਦਨ ਕਰਤਿ ਨ ਜਾਈ ਗਨਨੀ। ਚਲਜੋ ਬਿਲੋਚਨ ਤੇ[3] ਬਹੁ ਨੀਰੰ। ਸੁਤ ਬਿਰਹਾਨਲ[4] ਜਨੁ[5] ਕਰਿ ਸੀਰੰ[6] ॥ ੨੦ ॥ ਅਸ਼੍ਰੁਪਾਤਿ[7] ਸੋਂ ਬਸਤ੍ਰ ਭਿਗੋਏ।ਜੋ ਦੇਖਤਿ ਸੋ ਗਦਗਦ ਹੋਏ।ਕੌਰੀ ਤੇ ਸੁਤ ਕੋ[8] ਨਹਿ ਤਜਈ।ਅਧਿਕ ਬਿਰਹੁੰ[9] ਤੇ ਮਿਲਤਿ ਨ ਰਜਈ॥੨੧॥ਬਦਨ ਬਿਲੋਕਤਿ ਸੂੰਘਤਿ ਮਾਥਾ। ਕਰਤਿ ਨੇਹ ਸਿਰ ਫੇਰਤਿ ਹਾਥਾ।ਹੁਤੀ ਬ੍ਰਿੱਧ ਬਲ ਤੇ ਤਨ ਹੀਨਾ। ਪੁਨ ਸਮੀਪ ਬੈਸੀ ਸੁਖ ਲੀਨਾ ॥੨੨॥ ਜਬ ਕਾਲੂ ਨੈ ਸੁਧ ਇਉਂ ਪਾਈ। 'ਬੇਸਜੋ ਵਹਿਰ ਭਾਤ ਮਮ ਆਈ'। ਤਤਛਿਨ ਜ਼ੀਨ ਤੁਰੰਗਨਿ[10] ਪਾਵਾ।ਹ੍ਵੈ ਅਰੂਢ ਤੂਰਨ ਤਬ ਆਵਾ॥੨੩॥ਪਿਤਾ ਬਿਲੋਕਿ ਉਠੇ ਦੁਖਕੰਦਨ। ਪਦ ਅਰਬਿੰਦ ਕਰਤਿ ਭੇ ਬੰਦਨ। ਬਜ਼ਵਾ[11]ਤੇ ਉਤਰਜੋ ਤਤਕਾਲਾ। ਗਰ ਸੋਂ[12] ਲਾਯੋ ਪ੍ਰੇਮ ਬਿਸਾਲਾ॥੨੪॥ਜਨ ਬਹੁ ਭੂਖੇ ਮਿਲਜੋ ਅਹਾਰਾ। ਮਰਤਜੋ ਪਯਾਸੇ ਪਾਯੋ ਬਾਰਾ[13]। ਨੀਰ ਬਿਮੋਚਤਿ ਲੋਚਨ ਦਰ ਤੇ। ਗਦ ਗਦ ਬੋਲਜੋ ਜਾਇ ਨ ਗਰ ਤੇ ॥੨੫॥ਅਪਰ ਲੋਕ ਸੁਨਿ ਕਰਿ ਬਹੁ ਆਏ। ਮਿਲੈਂ ਭਾਉ ਧਰਿ ਹਰਖ ਬਢਾਏ। ਬੈਠਿ ਗਏ ਸਭਿ ਭਿਸਹੀ ਥਾਈਂ।ਚਹੁੰਦਿਸ਼ ਮਧ ਬੇਦੀ ਕੁਲਰਾਈ॥੨੬॥ਦੇਖਿ ਪ੍ਰੇਮ ਬਹੁ ਕੋਇ ਨ ਬੋਲਾ।ਇਕ ਘਟਿਕਾ ਲਗ ਰਹੇ ਅਡੋਲਾ। ਧ੍ਰਿਤ[14] ਧਰਿ ਤ੍ਰਿਪਤਾ ਗਿਰਾਉਚਾਰੀ। 'ਵਾਰ ਵਾਰ ਸੁਤ ਤੋ ਪਰ ਵਾਰੀ॥੨੭॥ਦੋਹਰਾ॥ ਦਰਸ਼ਨ ਦੀਨੋ ਆਨਿਕੈ ਮੋਕੋ ਕੀਓ ਨਿਹਾਲ। ਨਿਸ ਬਾਸੁਰ ਤਵ ਹੇਤ ਤੇ ਚਿੰਤਾਤੁਰ ਬੇਹਾਲ*॥੨੮॥ਚੌਪਈ॥ ਇਕ ਸੁਤ ਹਮਰੈ ਦੂਜੋ ਨਾਂਹੀ। ਘਰ ਤਜਿ ਰਲਜੋ ਫਕੀਰਨ ਮਾਂਹੀ।ਭਏ ਅਧੀਰ ਬਿਸੂਰਤਿ[15] ਸਦਾ। ਅਭਿਲਾਖਤਿ[16] ਦਰਸ਼ਨ ਹ੍ਵੈ ਕਦਾ ॥੨੯॥ਬਹੁਤ ਬਰਖ ਬੀਤੇ ਤੁਝ

---

[1]ਜੱਫੀ। [2]ਮਾਤਾ ਜੀ। [3]ਨੇਤ੍ਰਾਂ ਤੋਂ। [4]ਵਿਛੋੜ ਦੀ ਅੱਗ। [5]ਮਾਨੋ। [6]ਠੰਢਾ ਕਰ ਰਹੀ ਹੈ। [7]ਹੰਝੂ ਕੇਰਕੇ। [8]ਵਿਛੋੜੇ। [9]ਘੋੜੀ ਪਰ। [10]ਗਲ ਨਾਲ। [11]ਜਲ। [12]ਧੀਰਜ। [13]ਧੀਰਜ ਜੀਲ ਹੋਕੇ ਝੁਰਦੇ ਹਾਂ। [14]ਚਾਹੁੰਦੇ ਹਾਂ।

*ਪਾ:—ਹੈ ਬਾਲ।

ਗਏ। ਦੇਸ਼ ਬਿਦੇਸ਼ ਫਿਰੇ ਅਬ ਅਏ। ਅਵਲੋਕਤਿ ਆਨੰਦ ਬਿਸ਼ਾਲਾ। ਜਨੋਂ ਕੌਸ਼ੱਲਜਾ ਰਾਮ ਕ੍ਰਿਪਾਲਾ ॥੩੦॥ ਮੈਂ ਵਾਰੀ ਸੁਤ ! ਤੋ ਪਰ ਵਾਰੀ'।ਵਾਰ ਵਾਰ ਕਹਿ ਗੁਰ ਮਹਿਤਾਰੀ'। ਇਸ ਪ੍ਰਕਾਰ ਕੇ ਬਚਨ ਸੁਨੇ ਜਬ। ਮੁਖ ਤੇ ਸ਼ਬਦ ਉਚਾਰਤਿ ਭੇ ਤਬ ॥ ੩੧ ॥

ਰਾਗੁ ਵਡਹੰਸੁ ਮਹਲਾ ੧ ਘਰੁ ੧ ॥

ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥ ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥ ੧ ॥ ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥ ੧ ॥ ਰਹਾਉ ॥ ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾਕਾ ਨਾਉ ॥ ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥ ੨ ॥ ਮੈਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥ ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥ ੩ ॥ ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥ ਮਨ ਤੇ ਧੋਖਾ ਜਾ ਲਹੈ ਜਾ ਸਿਫਤਿ ਕਰੀ ਅਰਦਾਸਿ ॥ ੪ ॥ ੧ ॥

ਦੋਹਰਾ॥ਅੱਗ੍ਰਜ ਸ਼੍ਰੀ ਨਾਨਕ ਤਬੈ ਧਰਿ ਕਰਿ ਮਧੁਰ ਅਹਾਰ'ਖਾਹੁ ਤਾਤ!' ਮਾਤਾ ਕਹੈ'ਹੈ ਮੁਝ ਹਰਖ ਅਪਾਰ'॥੩੨॥ਚੌਪਈ॥ਸੁਨਿ ਸ਼੍ਰੀ ਨਾਨਕ ਬਚਨ ਉਚਾਰੇ। 'ਨਿਤ ਤ੍ਰਿਪਤਨੋ ਨਹਿ ਭੂਖ ਹਮਾਰੇ। ਏਕ ਵਾਰ ਅਸ ਭੋਜਨ ਕੀਨਾ। ਬਹੁਰ ਨ ਛੁਧਾ ਦੇਹਿ ਮਹਿ ਚੀਨਾ'[1] ॥੩੩॥ ਤਬ ਕਾਲੂ ਨੇ ਬਚਨ ਉਚਾਰੇ। 'ਕਨਾ ਖਾਧੋ ਨਹਿ ਭੂਖ ਤੁਮਾਰੇ ?। ਕੋ ਭੋਜਨ ਕਰਿ ਤ੍ਰਿਪਤੀ[2] ਤੁਮੈ ?।ਸਰਬ ਸੁਨਾਵਹੁ ਸੋ ਕਹੁ ਹਮੈ॥੩੪॥ ਹਮ ਅਹਾਰ ਆਨਜੋ[3] ਨਹਿ ਖਾਏ। ਉਚਰ ਸੁਨਾਵਹੁ ਜਹਿ ਤ੍ਰਿਪਤਾਏ। ਕੋ ਵਿੱਪ੍ਰੀਤ[4] ਰਿਦੇ ਮਹਿ ਠਾਨੀ ?'। ਸੁਨਿ ਸ਼੍ਰੀ ਨਾਨਕ ਬੋਲੇ ਬਾਨੀ ॥ ੩੫ ॥

ਸਿਰੀ ਰਾਗੁ ਮਹਲਾ ੧ ॥

ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ ਬੋਲੜਾ ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤ ਭਾਉ ਇਕੁ ਜਾਕਉ ਨਦਰਿ ਕਰੇਇ ॥ ੧ ॥ ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥

ਚੌਪਈ ॥ ਅਸ ਕਹਿ ਸ਼੍ਰੀ ਗੁਰੁ ਭੂਸ਼ਨ ਠਾਨੀ। ਪੁਨ ਤ੍ਰਿਪਤਾ ਪਿਖਿ ਬੋਲੀ ਬਾਨੀ। 'ਬੇਖ ਫਕੀਰੀ ਅਬ ਸੁਤ ! ਤਜੀਏ। ਨੀਕੇ ਬਸਤ੍ਰ ਪਹਿਰ ਤਨ ਸਜੀਏ ॥੩੬॥ ਨਾਂਹੀ ਸੋਹਤਿ ਇਹਿ ਤੁਝ ਤਾਈਂ*। ਮਾਨਹੁ ਕਹਨੋ ਮਾਤ

[1]ਗੁਰੂ ਜੀ ਦੇ ਮਾਤਾ ਜੀ। [2]ਦੇਖੀ। [3]ਰੱਜ। [4]ਲਿਆਂਦਾ। [5]ਉਲਟੀ ਰੀਤ।

*ਪਾਃ—ਭਗਵੈ ਸੋਹਤਿ ਨਹਿ ਤੁਝ ਤਾਈਂ।

ਬਲਿ ਜਾਈ[1]। ਸੰਤ ਸੁਭਾਇ ਤੁਮਾਰ ਸਦੀਵਾ। ਜਨੁ ਬਡਿਆਈ ਕੇ ਭਲਿ ਸੀਵਾ*॥੩੭॥ਗੁਰੂ ਕਹੈਂ'ਨੀਕੇ ਪਟ ਧਾਰੇ।ਜਾਇਂ ਨ ਕਬਹੂੰ ਰਹੈਂ ਸੰਗਾਰੇ। ਪੈਂ ਨ ਪੁਰਾਤਨ[2]ਸਦਾ ਨਵੀਨੇ।ਅਪਰ ਨ ਪਹਿਰਨ ਕੋ ਮਨ ਕੀਨੇ'॥ ੩੮ ॥ ਕਾਲੂ ਕਹੈ'ਕਹਾਂ ਤਨ ਧਾਰੇ? । ਹਮ ਨੈ ਤੋ ਕਬ ਨਹੀਂ ਨਿਹਾਰੇ।ਜੇ ਪਹਿਰੋ ਤੋ ਊਪਰ ਹੋਇਂ। ਜਿਨਹਿੰ ਬਿਲੋਕ ਲੋਧ ਸਭਿ ਕੋਇ' ॥ ੩੯ ॥ ਗਿਰਾ ਪਿਤਾ ਕੀ ਸੁਨਿ ਗੁਨ ਐਨਾ। ਸਮਝਾਵਨ ਹਿਤ ਉਚਰੇ ਬੈਨਾ।ਪਹਿਰਨ ਕੀ ਸਭਿ ਰੀਤਿ ਬਤਾਈ। ਜਿਹ ਕਰਿ ਮਨੁਜ ਪਰਮ ਗਤਿ ਪਾਈ ॥ ੪੦ ॥

ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ ਕਮਰ ਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ॥੨॥ ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥

॥ ਦੋਹਰਾ ॥ 'ਬਾਵਰ[3] ਬਾਤੈਂ ਤਜਾਗਿ ਕੈ' ਕਾਲੂ ਬਹੁਰ ਅਲਾਇ। 'ਕਹਨਾ ਮਾਨਿ ਘਰ ਕੋ ਚਲੋ, ਫਿਰ ਆਏ ਬਹੁ ਥਾਂਇੰ ॥੪੧॥ ਚੌਪਈ ॥ ਰਹੋ ਧਾਮ ਕੀਜੈ ਬਿਸਰਾਮੂ। ਜਾਵਨ ਕੋ ਨਹਿੰ ਲੀਜੈ ਨਾਮੂ।ਬਾਜਨਿ[4] ਪਰ ਆਰੂੜ੍ਹਤ[5] ਹੋਵਹੁ।ਚਰਨ ਚਲਿਨਿ ਸ਼੍ਰਮ ਸਭਿਹੀ ਖੋਵਹੁ'॥੪੨॥ ਸੁਨਿ ਸ਼੍ਰੀ ਨਾਨਕ ਬੈਨ ਉਚਾਰੇ।'ਇਹ ਬਾਜਨ ਨਹਿੰ ਕਾਜ ਹਮਾਰੇ। ਸੁੰਦਰ ਸਦਾ ਰਹਿਤ ਜੋ ਸੰਗਾ। ਐਸੋ ਹੈ ਮਮ ਪਾਸ ਤੁਰੰਗਾ' ॥੪੩॥ ਕਾਲੂ ਕਹੈ 'ਨ ਦੇਤਿ ਦਿਖਾਈ। ਅਸ ਤੁਰੰਗ ਬਾਂਧਨੋ ਕਿਹ ਥਾਈਂ ?'। ਸੁਨਿ ਪਿਤ ਕੇ ਬਚ ਪੰਕਜ ਬਦਨਾ। ਤ੍ਰਿਤਿਯ ਸ਼ਬਦ ਪਦ ਕਹਿ ਸੁਖਸਦਨਾ ॥ ੪੪ ॥

ਘੋੜੇ ਪਾਖਰ ਸੁਇਨੇ ਸਾਖਤਿ ਬੁਝਨੁ ਤੇਰੀ ਵਾਟ ॥ ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥ ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥ ੩ ॥ ਬਾਬਾ ਹੋਰੁ ਚੜਨਾ ਖੁਸੀ ਖੁਆਰੁ ॥ ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥

ਚੌਪਈ ॥ ਸੁਨਿ ਕਾਲੂ ਤਬ ਭੂਸ਼ਨ ਠਾਨੀ। ਹਿਤ ਕਰਿ ਤ੍ਰਿਪਤਾ ਬੋਲੀ ਬਾਨੀ। 'ਸੁਨਿ ਸੁਤ ! ਰਿਦੇ ਮੋਹ ਤਵ ਨਾਂਹੀ।ਮਿਲਹੁ ਕੁਟੰਬ ਚਲਹੁ ਘਰ ਮਾਂਹੀ ॥੪੫॥ ਬੇਦੀ ਅਪਰ ਸਨੇਹੀ ਸਭਿਹੀ। ਕਰਤਿ ਉਡੀਕ ਆਇ ਹੈਂ ਕਬਹੀ।ਤਵ ਪਾਛੇ ਘਰ ਰੁਚਿਰ ਬਨਾਵਾ।ਤਾਂ ਪਰ ਹਮ ਬਹੁ ਦਰਬ ਲਗਾਵਾ

[1]ਮਾਂ ਸਦਕੇ ਜਾਂਦੀ ਹੈ। [2]ਪੁਰਾਣੇ। [3]ਕਮਲੀਆਂ। [4]ਘੋੜੀ। [5]ਅਸਵਾਰ।

*ਪਾ:—ਸਨੁ ਭਲਿਆਈ ਕੇ ਬਰ ਸੀਵਾ।

॥੪੬॥ ਚਲਹੁ ਤਾਤ! ਅਬ ਤਾਂਕਹੁ[1] ਦੇਖੋ ਜਿਹ ਮੈਂ ਬੈਠਤਿ ਹਰਖ ਬਿਸ਼ੇਖੋ। ਸੋ ਬਨਵਾਏ ਤੁਮਰੇ ਹੇਤਾ[2]। ਸੁਨਿ ਬੋਲੇ ਪ੍ਰਭੁ ਕ੍ਰਿਪਾ ਨਿਕੇਤਾ ॥੪੭॥:–

ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥ ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥ ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥ ੪ ॥ ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥ ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥ ੪ ॥ ੭ ॥

ਵੋਹਗਾ ॥ 'ਸੁਨਿ ਜਨਨੀ ! ਮਮ ਬਚਨ ਕੋ ਅਬ ਲੌ ਰਿਦਾ ਉਦਾਸ। ਦੇਸ਼ ਬਿਦੇਸ਼ ਬਿਲੋਕਿ ਕੈ ਬਹੁਰੋ ਆਇੰ[2] ਅਵਾਸ' ॥੪੮॥ਚੌਪਈ॥ 'ਹੇ ਸੁਤ ! ਤੈਂ ਅਸ ਬੈਨ ਉਚਾਰੇ। ਰਿਦੈ ਸ਼ਾਂਤਿ ਕਿਉਂ ਆਵ ਹਮਾਰੇ ?। ਦ੍ਵਾਦਸ਼ ਬਰਖ ਬਿਤੀਤੇ ੪ ਆਏ। ਪ੍ਰਵਿਸ਼ੇ ਸਦਨ ਨ ਪਗ ਇਕ ਪਾਏ ॥ ੪੯ ॥ ਵਹਿਰ ਤੇ ਵਹਿਰ ਕਰਤੁ ਤੁਮ ਪਨਾ। ਹਮਰੋ ਕਹਨੋ ਨ ਇਕ ਮਨ ਮਾਨਾ।। ਕਿਹ ਦੁਖ ਤੇ ਮਨ ਕੀਨ ਉਦਾਸੂ। ਜਿਉਂ ਤੁਮ ਕਹਉ ਕਰੈਂ ਤਿਮ ਆਸੂ[3]॥੫੦॥ ਨਿਜ ਇਸਤ੍ਰੀ ਕਉ ਜੇ ਦੁਖ ਮਾਨਉ।ਔਰ ਬਨਾਹ ਕਰਿ ਦੇਹਿੰ, ਬਖਾਨਉ। ਸਭਿ ਕਿਛੁ ਘਰ ਮਹਿੰ ਦੀਨ ਬਿਧਾਤਾ[3]। ਜਿਉਂ ਤੁਮ ਚਹਹੁ ਕਰਹਿੰ ਤਿਉਂ ਭ੍ਰਾਤਾ[4] !' ॥ ੫੧ ॥ ਸ਼੍ਰੀ ਨਾਨਕ ਸੁਨਿ ਬੈਨ ਉਚਾਰੇ। 'ਜੋ ਸੰਜੋਗ ਲਿਖਾ ਕਰਤਾਰੇ। ਸੋਈ ਭਲਾ ਨ ਚਾਹੌਂ ਔਰੀ।ਜਹਿੰ ਰਾਖਹਿ ਰਹਿਹੌਂ ਤਿਹ ਠੌਰੀ ॥ ੫੨ ॥ ਰਹਿਨ ਜਾਨ[5] ਹਮਰੇ ਕਰ ਨਾਂਹੀ। ਸ਼੍ਰੀ ਕਰਤਾਰ ਅਧੀਨੰ ਆਂਹੀ। ਜਹਿੰ ਚਾਹਤਿ ਸੋ ਤਹਾਂ ਪਠਾਵੈ। ਜਿਸ ਬਿਨ ਏਕੋ ਬੋਲ ਨ ਆਵੈ[6]' ॥੫੩॥ ਹਿਤ ਕਰਿ ਕਾਲੂ ਕਹਿ 'ਸੁਨ ਭ੍ਰਾਤਾ! ।ਛੱਡ ਅਵਾਈਆਂ ਕਰਹਿੰ ਜੁ ਬਾਤਾਂ। ਬੇਖ ਫਕੀਰੀ ਤਨ ਤੇ ਤਯਾਗਹੁ।ਸਦਨ ਕ੍ਰਿੱਤ ਮਹਿੰ ਮਨ ਅਨੁਰਾਗਹੁ।੫੪। ਜਬ ਕੇ ਬਿਛੁਰੇ ਮਿਲਿਗੇ ਅਬੈ। ਅਬ ਬਿਛਰਹੁਗੇ ਮਿਲਿਨਾ ਕਬੈ?। ਮੇਲਾ ਹੋਹਿ ਕਿ ਬਹੁਰੋ ਨਾਂਹੀ। ਬ੍ਰਿੱਧ ਭਏ ਬਲ ਨਹਿੰ ਤਨ ਮਾਂਹੀ ॥ ੫੫ ॥ ਬੈਸ ਬਿਤੀਤ ਗਈ ਮਮ ਸਾਰੀ। ਜਰਾ[7] ਗ੍ਰਾਸ ਲਿਯ ਦੇਹਿ ਹਮਾਰੀ। ਅੰਤ ਸਮਾ ਅਬ ਭਯੋ ਸਮੀਪਾ'। ਸੁਨਿ ਬੋਲੇ ਬੇਦੀ ਕੁਲ ਦੀਪਾ॥ ੫੬ ॥:–

ਮਾਰੂ ਮਹਲਾ ੧ ॥

ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥ ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ ॥ ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥ ੧ ॥

---

[1]ਉਸ ਨੂੰ। [2]ਆਵਾਂਗੇ। [3]ਛੇਤੀ। (ਅ) ਅਸੀਂ। [4]ਪਰਮਾਤਮਾ ਨੇ। [5]ਹੇ ਪੁੱਤ੍ਰ ! [6]ਰਹਿਣਾਂ ਤੇ ਜਾਣਾ। [7]ਇਕ ਬੋਲ ਬੀ ਨਹੀਂ ਬੋਲ ਸਕੀਦਾ। [8]ਬੁਢੇਪੇ ਨੇ।

ਬਾਬਾ ਮੈ ਕਰਮ ਹੀਣ ਕੂੜਿਆਰ ॥ ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥ ੧ ॥ ਰਹਾਉ ॥ ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥ ਸੁਖ ਥੋੜੇ ਦੁਖ ਅਗਲੇ ਦੂਧੈ ਦੂਖਿ ਵਿਹਾਇ ॥ ੨ ॥ ਵਿਕੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥ ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥ ੩ ॥ ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥ ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥ ੪ ॥ ੧ ॥

ਚੌਪਈ॥ ਸੁਨਿ ਕਾਲੂ ਤਬ ਤ੍ਰਿਸ਼ਨਿ ਕੀਨੀ।ਪੁਨ ਜਨਨੀ ਕਹਿ ਹੈ ਮਨਦੀਨੀ। 'ਸੰਤ ਸੁਭਾਇ ਅਹੈ[1] ਸੁਤ ਤੇਰਾ। ਅਬਿ ਕੇ ਬਚਨ ਮਾਨਿਯੇ ਮੇਰਾ ॥ ੫੭ ॥ ਸਦਨ ਬਿਖੇ ਕੌ[2] ਦਿਨ ਚਲਿਰਹਿਯੇ।ਗਮਨ ਕਰਨਕੋ ਹਠ ਨਹਿੰਗਹਿਯੇ[3]। ਪੂਰਨ ਕਰਿ ਅਭਿਲਾਖ ਹਮਾਰੀ।ਸਮਾ ਬਿਤਾਵਹੁਦ੍ਰਿਸ਼ਿ[4]ਅਗਾਰੀ।੫੮। ਤੁਝ ਬਿਲੋਕਿ ਮੈਂ ਨਹੀਂ ਅਘਾਈ[5]। ਬਿਛੁਰੇ ਹੀ ਸਭਿ ਬੈਸ ਬਿਤਾਈ। ਬ੍ਰਿੱਧ ਭਈ ਮਨ ਬਹੁ ਲਲਚਾਵਾ।ਅਭਿਲਾਖਤਿ[6] ਨਿਸ ਦਿਵਸ ਬਿਤਾਵਾ' ॥੫੯॥ਸੁਨਿ ਜਨਨੀ ਕੀ ਇਸ ਬਿਧਿ ਬਾਨੀ।ਦਯਾਧਾਰਿਸ਼੍ਰੀਨਾਨਕ ਮਾਨੀ।ਤਹਿੰਤੇਉਠਿ ਗਮਨੇ ਤਿਨ ਸੰਗਾ।ਸਭਿ ਕੇ ਉਰ ਭਾ ਹਰਖ ਉਮੰਗਾ॥੬੦॥ ਆਨਿ ਸਦਨ ਮਹਿੰ ਪ੍ਰਭੂ ਸੁਹਾਏ।ਸੁਨਿਕੇ ਲੋਕ ਮਿਲਨ ਬਹੁ ਆਏ।ਬੰਦਨ ਕਰਹਿੰ ਜੋਰ ਦ੍ਵੈ ਪਾਨ।ਯਥਾਯੋਗ ਸਭਿ ਕੋ ਸਨਮਾਨਾ ॥ ੬੧ ॥ ਦੋਹਰਾ ॥ ਲਾਲੂ ਕਿਹਠਾਂ[7] ਕਾਮ ਕੋ ਗਯੋ ਸੁਨਜੋਤਿਹ ਠਾਇ। ਰਸਾ ਪਾਦ ਤ੍ਰੁਰਨ ਧਰੇ[8] ਮਿਲਨੋ ਆਨ ਬਹੁ ਭਾਇ ॥ ੬੨ ॥ ਚੌਪਈ ॥ ਭੀਰ ਭੂਰ ਭੀ ਅਜਰ[9] ਮਝਾਰੀ । ਦਰਸ਼ਨ ਹਿਤ ਆਵਹਿੰ ਨਰ ਨਾਰੀ । ਕੁਸ਼ਲ ਪ੍ਰਸ਼ਨ ਕੀਨੋ[10] ਸਭਿ ਭਾਈਂ । ਬੈਠਾਰੇ ਕਹਿ ਸ਼੍ਰੀ ਜਗ ਸਾਈਂ ॥੬੩॥ 'ਪ੍ਰੋਹਤ ਰਾਇ ਜਿ ਆਦਿ ਮੁਲਾਨਾ । ਭਾ* ਪਰਲੋਕ[11] ਸੁ ਨਰਨ ਬਖਾਨਾ । ਸੁਨਿ ਸ਼੍ਰੀ ਨਾਨਕ ਬਚਨ ਉਚਾਰਾ । 'ਮਿਥਿਆ ਇਹ ਪਰਪੰਚ ਪਸਾਰਾ ॥ ੬੪ ॥ ਬਿਨਸ ਜਾਤ ਇਹ ਬਾਰ ਨ ਲਾਰੀ । ਯਾਂਤੇ ਸੱਤਿਨਾਮ ਅਨੁਰਾਗੀ[12]।ਸੁਪਨ ਸਮਾਨ ਰਹਿਨ ਜਗਮਾਂਹੀ। ਭਜੈ ਮੋਹ ਇਸਥਿਰ ਕਛੁ ਨਾਂਹੀ ॥ ੬੫ ॥ ਭਾਉਭਗਤਿ ਜਿਨ ਮਨ ਮਹਿੰ ਧਾਰੀ । ਸੋ ਗਮਨੈ ਨਿਜ ਕਾਜ ਸਵਾਰੀ' । ਸਦਨ ਬਿਖੈ ਨਰ ਮਿਲਨ ਜੁ ਆਏ।'ਧੰਨ ਧੰਨ' ਸੁਨਿ ਬੈਨ ਅਲਾਏ ॥੬੬॥ਗਏ,ਬਹੁਰ ਉਸਤਤਿ ਸਭਿ ਕਰਿਹੀਂ।'ਮਹਾਂਪੁਰਖਇਹ'ਬਚਨ ਉਚਰਿਹੀਂ[13]।ਰਹਿਨ ਲਗੇਸ਼੍ਰੀ ਗੁਰ ਘਰ

[1]ਹੈ। [2]ਕੋਈਕ। [3]ਚੜੇ। [4]ਅੱਖਾਂ। [5]ਰੱਜੀ। [6]ਸਿਕਦਿਆਂ। [7]ਕਿਸੇ ਥਾਂ। [8]ਧਰਤੀ ਤੇ ਪੈਰ ਥੋੜੀ ਥੋੜੀ ਧਰੇ। [9]ਵੇਹੜੇ। [10]ਸੁੱਖ ਸਾਂਦ ਪੁੱਛੀ। [11]ਤਿਨ੍ਹਾਂ ਦਾ ਚਲਾਣਾ। [12]ਪ੍ਰੇਮ ਕਰੋ। [13](ਲੋਕੀ) ਕਹਿੰਦੇ ਹਨ। *ਪਾ:—ਭਾ।

ਮਾਂਹੀ। ਜਿਨ ਕੇ ਦਰਸ਼ਨ ਦੇਖ ਨਸਾਹੀਂ ॥੬੭॥* ਸ਼੍ਰੀ ਅੰਗਦ! ਗੁਰ ਮੁਝ ਪ੍ਰਤਿ ਭਾਖਾ 'ਬਾਲੇ! ਮਿਲਿ ਕੁਟੰਬ ਕਰਿ ਕਾਂਖਾ[1]। ਮਿਲਿ ਕਰਿ ਤਿਨ ਤੂਰਨ ਚਲਿ ਅਈਓ। ਮੋਹ ਪੰਕ[2] ਤਿਨ ਜਿਨ[3] ਫਸਜਈਓ'॥੬੮॥ ਬੇਦਿਨ[4] ਕਮਲ-ਵੈਸ[5] ਕਰਿ ਹੈਸੂ[6]। ਮੈਂ ਚਲਿਗਾ[7] ਤਿਨ ਕਰਿ ਪਰਸੰਸੂ[8]। ਨਿਜ ਕੁਟੰਬ ਮਿਲਿ ਮੋਦ ਬਢਾ ਕਰਿ। ਆਵਤਿ ਭਾ ਹੌਂ[9] ਫਿਰਾ ਕਰੁਨਾਕਰ[10] ॥ ੬੯ ॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਮਾਤਾ ਪਿਤਾ ਮਿਲਨ ਪ੍ਰਸੰਗਾ' ਬਰਨਨੰ ਨਾਮ ਪੰਚਮੋਂ ਅਧਜਾਯ ॥ ੫ ॥

੬. [ਸ਼ਾਰਦਾ ਮੰਗਲ। ਮਾਤ ਪਿਤਾ ਉਪਦੇਸ਼ ਤੇ ਉਨ੍ਹਾਂ ਦਾ ਬੈਕੁੰਠ ਗਮਨ]।

ਦੋਹਰਾ ॥ ਸਿੰਘ ਬਾਹਨੀ, ਮਾਤ ਜਗ ਅਸ਼ਟਭੁਜੀ ਖਲ ਕਾਲ।
ਨਮਸਕਾਰ ਤਿਹ ਚਰਨ ਕੋ ਉਚਰੋਂ ਕਥਾ ਰਸਾਲ ॥ ੧ ॥

ਸਿੰਘ ਬਾਹਨੀ=ਸ਼ੇਰ ਹੈ ਸਵਾਰੀ ਜਿਸ ਦੀ।
ਅਸ਼ਟ ਭੁਜੀ=ਅੱਠਾਂ ਬਾਹਾਂ ਵਾਲੀ। ਸੂਚਨਾ—ਏਥੇ ਰੂਪਕ ਬਦਲਿਆ ਹੈ, ਸ਼ਾਰਦਾ ਚਾਰ ਭੁਜਾਂ ਵਾਲੀ ਹੈ। ਪੂਰੇ ਅਧਜਾਯ ਦਸਵੇਂ ਵਿਚ ਜਾਕੇ ਸੰਸਾ ਨਹੀਂ ਰਹਿੰਦਾ ਕਿ ਕਵੀ ਜੀ ਇਕੋ ਰੂਪ ਵਜਕਤੀ ਦੇ ਦੋ ਪ੍ਰਕਾਰ ਦੇ ਰੂਪਕ ਬੰਨ੍ਹਦੇ ਜਾਂਦੇ ਹਨ, ਵੇਖੋ ਉਤਰਾਰਧ ਅਧਜਾਯ ੨, ਅੰਕ ੧, ਅਧਜਾਯ ਦਸਵੇਂ ਵਿਚ ਇਸੇ ਅਸ਼ਟ ਭੁਜੀ ਨੂੰ ਕਾਲਕਾ ਕਹਿੰਦੇ ਹਨ, ਉਸ ਦੀਆਂ ਚਾਰ ਭੁਜਾ ਦੱਸੀਆਂ ਜਾਂਦੀਆਂ ਹਨ ਸੋ ਸ਼ਾਲਬਨ ਕਵਿ ਜੀ ਨੇ ਚਾਰ ਕਾਲਕਾ ਦੀਆਂ ਤੇਜ ਮਯ, ਚਾਰ ਸਰਸ੍ਵਤੀ ਦੀਆਂ ਸ਼ਾਂਤਿਮਯ ਏਹ ਅੱਠ ਭੁਜਾਂ ਕੱਠੀਆਂ ਕੀਤੀਆਂ ਹਨ।

ਅਰਥ—(ਜੋ) ਸ਼ੇਰ ਤੇ ਅਸਵਾਰ, ਜਗਤ ਦੀ ਮਾਤਾ, ਅੱਠ ਭੁਜਾਂ ਵਾਲੀ, ਖਲਾਂ ਨੂੰ ਮਾਰਨ ਵਾਲੀ ਹੈ, ਉਸ ਦੇ ਚਰਨਾਂ ਨੂੰ ਨਮਸਕਾਰ ਕਰਕੇ (ਅਰੋਂ ਹੋਰ) ਰਸੀਲੀ ਕਥਾ ਉਚਾਰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸੁਨਹੁ ਕਥਾ ਸ਼੍ਰੀ ਫੇਰੂ ਨੰਦਨ[11]!। ਸ਼ੋਭਨ ਕੋ ਅਘ ਓਘ ਨਿਕੰਦਨ[12]। ਤਲਵੰਡੀ ਮਹਿ ਦੀਨ ਦਯਾਲਾ। ਰਹਿਤਨੋ ਕਿਤਿਕ ਬਿਤਾਏ ਕਾਲਾ ॥ ੨ ॥ ਏਕ ਦਿਵਸ ਕਾਲੂ ਫਿਰ ਆਵਾ। ਹਿਤ

[1]ਹਿਤ ਨਾਲ। [2]ਚਿੱਕੜ। [3]ਮਤਾਂ। [4]ਏਦੀਆਂ ਦੀ। [5]ਕਮਲ (ਰੂਪੀ) ਕੁਲ ਦੇ (ਖਿੜਾਵਨ ਵਾਲੇ)। [6]ਸੂਰਜ (ਗੁਰੂ ਜੀ)। [7]ਚਲਾ ਗਿਆ। [8]ਉਸਤਤਿ ਕਰਦਾ। [9]ਮੈਂ ਆ ਗਿਆ। [10]ਕ੍ਰਿਪਾ ਦੀ ਖਾਣ ਪਾਸ। [11]ਹੇ ਸ਼੍ਰੀ ਗੁਰੂ ਅੰਗਦ ਦੇਵ ਜੀ। [12]ਸਾਰੇ ਪਾਪ ਕੱਟਣ ਵਾਲੀ (ਕਥਾ)।

*ਇਕ ਲਿਖਤੀ ਨੁਸਖੇ ਵਿਚ ਇਸ ਤੋਂ ਅਗਲਾ ਪਾਠ ਹੈ ਨਹੀਂ।

ਸਮਝਾਵਨ ਬਚਨ ਅਲਾਵਾ। "ਹੇ ਸੁਤ! ਗ੍ਰਿਹਸਤੀ ਰੀਤਿ ਕਰੀਜੈ। ਬੇਖ ਫਕੀਰੀ ਅਬ ਤਜਿ ਦੀਜੈ ॥ ੩ ॥ ਆਗੇ ਦਰਬ ਜਿਤੋ ਘਰ ਬਾਰਾ। ਹੋਇ ਬਿਰਕਤ[1] ਲੁਟਾਯੋ ਸਾਰਾ। ਕੋਊ ਕ੍ਰਿਤ ਅਬ ਲੇਹੁ ਸੰਭਾਰੀ। ਦਰਬ ਕਮਾਵਹੁ ਸੁਮਤਿ ਬਿਚਾਰੀ ॥੪॥ ਜਰਾ[2] ਗੁਸੀ ਅਬ ਦੇਹਿ ਹਮਾਰੀ। ਸੁਖ ਦੇਵਨ ਕੀ ਹੈ ਤਵ ਵਾਰੀ। ਸਰਬ ਸਦਨ ਕੋ ਕਾਰ ਚਲਾਵਹੁ। ਨਿਜ ਪੁਰਿ ਬਸਹੁ ਬੈਸਿ ਸੁਖ ਪਾਵਹੁ ॥੫॥ਰਹਿਯੋ ਹਮਰੀ ਦ੍ਰਿਸ਼ਟਿ ਅਗਾਰੀ। ਸੁਖੀ ਰਹੈ ਤਵ ਪਿਖਿ ਮਹਿਤਾਰੀ। ਨਿਜ ਸੁਤ-ਇਸਤ੍ਰੀ ਲੇਹੁ ਮੰਗਾਈ। ਕਰਿ ਪ੍ਰਤਿਪਾਲ[3] ਸਭਿਨਿ ਹਿਤ ਲਾਈ॥੬॥ ਬਿਛੁਰੇ ਹੈਂ ਸੋ ਕਿਤ ਕਿਤ ਥਾਨ॥ਤੁਝ ਬਿਹੀਨ ਰਹਿਹੀਂ ਦੁਖਵਾਨਾ[7]। ਇਸ ਬਿਧਿ ਕੋ ਸੁਨਿਕੇ ਬਚ ਤਾਤਾ[8]। ਬੋਲੇ ਪ੍ਰਭੂ ਗਯਾਨ ਸੁਖਦਾਤਾ ॥੭॥"ਸੁਨਿ ਪਿਤ! ਇਹ ਮਤਿ ਨੌਕਾ ਨਯਾਈਂ। ਦਰਬ ਮੋਹ[4] ਜਲਿ ਸਰਿਤਾ ਧਾਈ[6]। ਜੇ ਨੌਕਾ ਮਹਿਂ ਜਲ ਪਰ ਜਾਵੈ। ਤਤਛਿਨ ਅਪਨੇ ਬੀਚ ਡੁਬਾਵੈ ॥੮॥ ਸਤਿਗੁਰ ਕੇਵਟ[7] ਮਿਲਹਿਂ ਜਿ ਆਈ। ਮਤਿ ਨੌਕਾ ਪਰ ਹੈ ਚੁਕਸਾਈ। ਮੋਹ ਦਰਬ ਤੇ ਉਰਧ ਚਲਾਵੈ। ਖੇਵਨ[5] ਕਰਿ ਹੈ ਗਯਾਨ ਸੁਨਾਵੈ[9] ॥ ੯ ॥ ਆਤਮ ਲਖਨੋ[10] ਪਾਰ ਕਿਨਾਰਾ। ਪਹੁੰਚੈ ਤਹਿਂ ਤਬ ਹੋਇ ਸੁਖਾਰਾ। ਨਤੁ ਇਹ ਜਨਮ ਮਰਨ ਦੁਖ ਭਾਰੀ। ਆਇ ਜਾਇ ਜਗ ਵਾਰੰਵਾਰੀ"॥੧੦॥ ਅਸ ਕਹਿ ਕ੍ਰਿਪਾ ਦ੍ਰਿਸ਼ਟਿ ਅਵਲੋਕੀ॥ਪਿਤ ਕੇ ਉਰ ਤੇ ਮਾਯਾ ਰੋਕੀ। ਤਤਛਿਨ ਗਯਾਤ[11] ਰਿਦੇ ਮਹਿਂ ਆਈ। ਜਨੁ ਮਦ[12] ਉਤਰ ਗਏ, ਸੁਧ ਪਾਈ ॥ ੧੧ ॥ ਬੋਲਯੋ ਕਰਿਕੈ ਭਾਉ ਘਨੇਰਾ। "ਮੈਂ ਜਾਨਤਿ ਰਹਿਓ ਸੁਤ ਮੇਰਾ। ਮਹਾਂ ਪੁਰਖ ਤੁਮ ਦੀਨਦਯਾਲਾ। ਮੁਝ ਉਰ ਦੀਜੈ ਗਯਾਨ ਬਿਸਾਲਾ ॥ ੧੨ ॥ ਜਿਹ ਤੇ ਜਨਮ ਮਰਨ ਹੈ ਹਾਨਾ। ਉਪਜੈ ਅਬਚਲ[13]ਅਨੰਦ ਮਹਾਨਾ॥–ਮੈਂ ਹੌਂ ਕੌਨ–ਮੋਹਿ ਸੁਧ ਨਾਂਹੀ। ਰਹਿ ਹੌਂ ਹਰਖ ਸ਼ੋਕ ਕੇ ਮਾਂਹੀ ॥੧੩॥ ਇਕ ਛਿਨ ਮਨ ਥਿਤ ਹੋਵਤਿ ਨਾਂਹੀ। ਬਿਚਰਹਿ ਰਾਗ ਦ੍ਵੈਖ ਕੇ ਮਾਂਹੀ"। ਇਸ ਪ੍ਰਕਾਰ ਲਖਿ ਪਿਤ ਜੱਗਯਾਸਾ[14]। ਬੋਲੇ ਬਚਨ ਗਯਾਨ ਕੇ ਰਾਸਾ ॥੧੪॥ "ਪਰਮੇਸ਼ੁਰ ਤੇ ਬੇਮੁਖ ਜੋਈ। ਮਨ

---

[1]ਤਿਆਗੀ। [2]ਬੁਢੇਪੇ ਨੇ। [3]ਪਾਲਣਾ। [4]ਪਿਤਾ ਦੇ। [5]ਮਾਯਾ ਦਾ ਮੋਹ। [6]ਨਦੀ ਚਲ ਰਹੀ ਹੈ। [7]ਮਲਾਹ। [8]ਚਲਾਵਣਾ। [9]ਗਯਾਨ ਦਾ ਸੁਨਾਉਣਾ ਇਹ ਚਲਾਵਣਾ ਕਰਦਾ ਹੈ। [10]ਆਤਮਾ ਨੂੰ ਜਾਨਣਾ। [11]ਪਰਮਾਰਥ ਦੀ ਸੁਧ। [12]ਨਸ਼ਾ। [13]ਅਟੱਲ। [14]ਜਾਣਨ ਦੀ ਇੱਛਾ।

ਜੋ ਨਾਮ ਲਖੀਜੈ ਸੋਈ। ਜੋ ਸਰੂਪ ਸਨਮੁਖ[1] ਹ੍ਵੈ ਲਾਗਾ। ਭਯੋ ਅਮਨ ਸੋ ਲਖਹੁ ਸਭਾਗਾ॥ ੧੫॥ ਜਿਉ ਰਵਿ ਬਿਮੁਖ ਬਰਫ ਹ੍ਵੈ ਜਾਵੈ[2]। ਸਨਮੁਖ ਤੇ ਸੋ ਜਲ ਪਦ ਪਾਵੈ।ਤਿਉਂ ਇਸ ਮਨ ਕੀ ਗਤਿ ਲਖਿ ਲੀਜੈ। ਪਰਮੇਸ਼ੁਰ ਦਿਸ਼ ਦ੍ਰਿੜ ਸੁ ਕਰੀਜੈ[3]॥ ੧੬॥ ਹਰਖ ਸ਼ੋਕ ਪੁਨ ਰਾਗ ਜੁ ਦ੍ਵੈਖਾ। ਤਿਨ ਤੇ ਹ੍ਵੈ ਹੈ ਸਥਿਤ ਬਿਸ਼ੇਖਾ[4]। ਸਰਬ ਥਾਨ ਸਭਿ ਜੀਵਨ ਮਾਂਹੀ। ਪਰਮੇਸ਼ੁਰ ਬਿਨ ਦੂਜੋ ਨਾਂਹੀ॥ ੧੭॥ ਧਰਨੀ ਸਰਬ ਬਿਖੈ ਜਲ ਜੈਸੇ। ਪਰਮਾਤਮ ਰਹਜੋ ਪੂਰ* ਸੁ ਐਸੇ। ਤੁਮ ਜਿ ਕਹਯੋ-ਨਹਿੰ ਦੇਤਿ ਦਿਸਾਈ-। ਸੋ ਬਿਧਿ ਨੀਕੀ ਦੇਉਂ ਬਿਤਾਈ॥ ੧੮॥ ਗਯਾਨੀ ਕੋ ਜੋ ਰਿਦਾ ਬਿਮਲ ਹੈ। ਤਹਾਂ ਪ੍ਰਗਟ ਜਿਉਂ ਸ੍ਰੋਤ[5] ਸੁ ਜਲ ਹੈ।ਜੱਗਯਾਸੀ ਕੋ ਉਰ ਹੈ ਜੋਈ।ਕੂਪ[6] ਸਮਾਨ ਜਾਨਿਯੇ ਸੋਈ॥੧੯॥ਜਤਨ ਕਰੇ ਜਲ ਕਰ ਮਹਿੰ ਆਵੈ। ਤਿਉਂ ਪ੍ਰਯਾਸ[7] ਤੇ ਈਸ਼ੁਰ ਪਾਵੈ। ਅਗਯਾਨੀ ਕੋ ਉਰ ਹੈ ਜੋਊ। ਪੜਦੇ ਕੋ ਜਲ ਜਾਨਹੁ ਸੋਊ॥ ੨੦॥ ਤਹਿੰ ਤਤਕਾਲ ਹਾਥ ਨਹਿੰ ਆਈ। ਪਰ ਛਿਤ ਮੈਂ[8] ਜਲ ਹੈ ਸਭਿ ਥਾਈਂ। ਤਿਉਂ ਪਰਮੇਸ਼ੁਰ ਹੈ ਸਭਿ ਮਾਂਹੀ। ਪ੍ਰਗਟਨ ਦੁਰਨ ਕਹੀ ਬਿਧਿ ਯਾਹੀ[9]॥ ੨੧॥ ਇਹ ਜੋ ਜਗਤਿ ਬਨਾਉ ਬਨਜੋ ਹੈ। ਪਰਮਾਤਮ ਬਿਨ ਕੌਨ ਗੁਨਜੋ[10] ਹੈ ?। ਜਿਉ ਨਿਜ ਰੂਪ ਬੀਜ ਬਡ ਧਾਰਤਿ। ਹ੍ਵੈਕਰਿ ਬਿਟਪ ਭਲੇ ਬਿਸਤਾਰਤਿ॥੨੨॥ ਤਿਹ ਬੀਰਜ[11] ਕੋ ਖੋਜੈ ਕੋਊ। ਕਾਠ[12] ਪੱਤ੍ਰ ਪੁਸ਼ਪਾਦਿਕ[13] ਜੋਊ। ਤਹਿੰ ਤੇ ਹਾਥ ਨ ਆਵਹਿ ਕਬਹੀ। ਖੋਜਤਿ

---

[1]ਸਾਹਮਣੇ। [2](ਜਲ) ਸੂਰਜ ਦੀ ਧੁੱਪ ਨਾ ਲੱਗਣ ਤੇ ਬਰਫ ਹੋ ਜਾਂਦਾ ਹੈ। [3]ਜੋ ਪਰਮੇਸ਼ੁਰ ਤੋਂ ਬੇਮੁਖ ਹੈ ਉਸ ਦਾ ਨਾਮ ਹੈ 'ਮਨ'। ਜੋ ਮਨ ਸਰੂਪ ਦੇ ਸਨਮੁਖ ਹੋਇਆ ਉਹ ਮਨ ਨਾ ਰਿਹਾ, ਉਸ ਦਾ ਫਿਰ ਨਾਮ ਹੈ ਅ+ਮਨ। ਜਿਸ ਤਰ੍ਹਾਂ ਸੂਰਜ ਤੋਂ ਬੇਮੁਖ ਹੋਇਆਂ ਹੀ ਬਰਫ ਬਣਦੀ ਹੈ ਸੂਰਜ ਦੇ ਸਨਮੁਖ ਹੋਇਆਂ ਉਹ ਬਰਫ ਫੇਰ ਅ+ ਬਰਫ ਹੈ, ਅਰਥਾਤ ਪਾਣੀ ਹੈ। ਇਸੇ ਤਰ੍ਹਾਂ ਪਰਮੇਸ਼ੁਰ ਦੇ ਸਨਮੁਖ ਹੋਇਆਂ ਮਨ ਫਿਰ ਮਨ ਨਹੀਂ ਉਹ ਆਤਮਾ ਹੈ, ਇਸ ਲਈ ਮਨ ਨੂੰ ਪਰਮੇਸ਼ੁਰ ਦੇ ਸਨਮੁਖ ਇਸਥਿਤ ਕਰੋ। [4]ਤਿਨ੍ਹਾਂ (ਹਰਖ ਸ਼ੋਕ) ਨਾਲ ਮਨ ਬਹੁਤ ਜੰਮ ਜਾਂਦਾ ਹੈ, ਭਾਵ ਈਸ਼ੁਰ ਵਿਮੁਖ ਹੋ ਜਾਂਦਾ ਹੈ। (ਅ) ਤਿਨਾਂ (ਹਰਖ ਸ਼ੋਕ) ਤੋਂ ਮਨ (ਹਟ ਕੇ) ਅਤਿਸ਼ੇ ਟਿਕ ਜਾਂਦਾ ਹੈ। [5]ਪਰਵਾਹ(ਨਦੀ) ਦਾ। [6]ਖੂਹ। [7]ਜਤਨ। [8]ਪਰੰਤੂ ਧਰਤੀ ਵਿਚ। [9]ਪ੍ਰਗਟਨੇ ਤੇ ਛਪਣੇ ਦੀ ਕਹੀ ਹੈ ਇਹ ਬਿਧਿ। [10]ਵਿਚਾਰਿਆ। [11]ਬੀਜ। [12]ਲਕੜੀ। [13]ਪੱਤੇ ਫੁੱਲ ਆਦਿਕ। *ਪਾ:-ਰਮ ਰਹਜੋ।

ਰਹੈ ਆਰਬਲ ਸਭਿਹੀ॥੨੩॥ਜੋ ਫਲਕੋ ਖੋਜਹਿ ਭਲਿ ਭਾਂਤੀ। ਪਾਇ ਬੀਜ ਹ੍ਵੈ ਸੀਤਲ ਛਾਤੀ। ਤਿਉਂ ਪਰਮੇਸ਼ੁਰ ਖੋਜਨਵਾਰੇ। ਕਾਠ ਤਾਮਸੀ ਜੀਉ[1] ਨਿਹਾਰੇ॥੨੪॥ਬਚਨ ਕਠੋਰ ਕਹਿਨ ਹੈ ਜੋਊ।ਲਖਿ ਕਠੋਰਪਨ ਤਾ ਮਹਿੰ ਸੋਊ। ਤਹਿੰ ਤੇ ਈਸ਼ੁਰ ਹਾਥ ਨ ਆਵੈ। ਜਿਉਂ ਸਿਕਤਾ[2] ਤੇ ਤੇਲ ਨ ਪਾਵੈ ॥ ੨੫ ॥ ਅਹੈ ਰਾਜਸੀ ਪੱਤ੍ਰ ਸਮਾਨਾ। ਛਾਯਾ ਦੇ ਸੁਖ ਬਿਖੈ[3] ਮਹਾਨਾ[4]। ਤਿਨ ਤੇ ਹਰੀ[5] ਪਾਇ ਨਹਿੰ ਕੈਸੇ। ਅੰਧੇ ਕੋ ਮਗ[6] ਮੋਤੀ ਜੈਸੇ ॥ ੨੬॥ ਪੁਸ਼ਪ ਸਮਾਨ ਸ਼ਾਂਤਕੀ[7] ਜੋਈ। ਮਧੁਰ ਬਚਨ ਗੰਧ ਧਾਰਹਿੰ ਤੋਈ। ਤਿਨ ਤੇ ਕੁਛਕਹੋਤਿ ਸੁਧ ਕਾਰਾ[8]ਨਹਿੰ ਪਾਯਤਿ ਹੈ ਪ੍ਰਭੁ ਅਪਾਰ॥੨੭॥ਗਯਾਨੀ ਹੈ ਫਲ ਕੇਰ ਸਮਾਨਾ । ਬੀਜ ਰੂਪ ਤਹਿੰ ਪ੍ਰਭੁ ਮਿਲਾਨਾ[9]। ਅਪਰ ਸਥਾਨ ਸੁ ਪਾਵਤਿ ਨਾਂਹੀ। ਬਸਹਿੰ ਸਦਾ ਸਤਿਸੰਗਤਿ ਮਾਂਹੀ ॥ ੨੮॥ ਹੇ ਪਿਤ ! ਇਕ ਪਰਮਾਤਮ ਸਾਰੇ । ਰਾਗ ਦ੍ਵੈਖ ਕਿਉਂ ਕਰਹੁ ਬਿਚਾਰੇ।ਅਪਰ ਕਲਪਨਾ ਤੇ ਮਨ ਰੋਕਹੁ। ਸਰਬ ਸਥਾਨ ਏਕ ਅਵਲੋਕਹੁ॥੨੯॥ ਜਗਤ ਮੋਹਨੀ ਜੋ ਇਹ ਮਾਯਾ।ਇਸ ਬਿਧਿ ਜਾਨਹੁ ਜਿਉਂ ਤਨ ਛਾਯਾ[10]।ਸ਼੍ਰੀਕਰ-ਤਾਰ ਸੁ ਭਾਨੁ[11]ਸਮਾਨਾ।ਜਬ ਇਹਨਰ ਸਨਮੁਖ ਤਿਹਪਰਾਨਾ॥੩੦॥ਛਾਯਾ ਸਮ ਤਿਹਂ ਪੀਛੇ ਲਾਗੀ।ਪੁਨ ਨ ਆਦਰੈਂ ਹਰਿ ਅਨੁਰਾਗੀ[12]।ਹਰਿ ਤੇ ਪੀਠ ਜੁ ਫੇਰਿ[13]ਪਯਾਨਾ। ਮਾਯਾ ਗਹਿਨ ਚਹੈ ਨਰ ਇਆਨਾ॥੩੧॥ ਤਬ ਛਾਯਾ ਸਮ ਆਗੈ ਧਾਈ। ਕਰੈ ਜਤਨ ਬਹੁ, ਕਰ ਨਹਿੰ ਆਈ। ਯਾਂਤੇ ਸਭਿ ਕੋ ਜੋ ਹੈ ਮੂਲਾ। ਸਿਮਰਹੁ ਪ੍ਰਭੁ ਹੋਇ ਅਨਕੂਲਾ[14] ॥ ੩੨ ॥ ਬਚਨਨ ਕੀ ਰਚਨਾ ਸੁਨਿ ਕਾਲੂ। ਭਜੇ ਬਾਰ ਇਕ[15] ਜਗਤ ਜੰਜਾਲੂ। ਨਿਰਮਲ ਮਨ ਹ੍ਵੈ ਸਿਮਰਨ ਲਾਗਾ। ਉਪਜਜੋ ਗਯਾਨ ਮੋਹ ਤਮ ਭਾਗਾ ॥ ੩੩ ॥ ਨਿਸ ਬਾਸੁਰ ਹਰਿ ਸੋਂ ਲਿਵ ਲਾਗੀ।ਰਿਦੈ ਦ੍ਵੈਤ ਜੋਤੀ ਸਭਿ ਭਾਗੀ। ਏਕ ਲਖਨੋ

---

[1]ਤਮੋਗੁਣੀ ਲੋਗ ਕਾਠ ਵਰਗੇ ਹਨ। [2]ਰੇਤ। [3]ਵਿਸ਼ਿਆਂ। [4]ਛਾਂ ਵਾਲ਼ੇ ਵਿਸ਼ੇ ਸੁਖ ਦੇਂਦੇ ਹਨ (ਪੱਤੇ ਜੋ ਰਜੋਗੁਣ ਸਮਾਨ ਹਨ)। [5]ਰੱਬ। [6]ਰਾਹ (ਵਿਚ ਪਏ)। [7]ਸਤੋ ਗੁਣ ਵਾਲੇ। [8]ਕਾਰਜ ਸ਼ੁੱਧ ਹੋਣਾ=ਕਾਰਜ ਸੰਵਰਨਾ। [9]ਬੀਜ ਵਾਂਗੂੰ ਰੱਬ ਉਨ੍ਹਾਂ ਵਿਚ ਮਿਲਿਆ ਹੈ। (ਅ) ਉਨ੍ਹਾਂ ਫਲ ਰੂਪੀ ਗਿਆਨੀਆਂ ਤੋਂ ਬੀਜ ਰੂਪੀ ਪਰਮੇਸ਼ੁਰ ਮਿਲਦਾ ਹੈ। [10]ਪਰਛਾਵਾਂ। [11]ਸੂਰਜ। [12]ਪਰਮੇਸ਼ੁਰ ਪਿਆਰੇ ਇਸ ਨੂੰ ਫਿਰ ਆਦਰ ਨਹੀਂ ਦੇਂਦੇ, (ਪਰ ਓਹ ਮਗਰ ਲਗੀ ਰਹਿੰਦੀ ਹੈ)। [13]ਪਿੱਠ ਫੇਰਕੇ। [14]ਅਨੁਸਾਰੀ ਹੋਕੇ। [15]ਇਕ ਵਾਰ ਹੀ।

ਪਰਮਾਤਮ ਸਾਰੇ। ਅਨਿਕ ਕਲਪਨਾ ਕੀਨਿ ਨਿਵਾਰੇ ॥ ੩੪ ॥ ਜਿਉਂ ਸਰਾਫ ਭੂਖਨ ਮਤਿ[1] ਤਜਾਗੇ। ਮੋਲ ਲੇਤਿ ਕੰਚਨ ਹਿਤ ਪਾਗੇ[2]। ਕਿਤਿਕ ਕਾਲ ਇਸ ਰੀਤਿ ਬਿਤਾਵਾ। ਸਮਾ ਸ਼ਰਾਧ ਕਰਨ ਕੌ ਆਵਾ॥੩੫॥ ਸਰਬ ਸੋਜ ਕਾਲੂ ਅਨਵਾਈ। ਰੀਤਿ ਸ਼੍ਰਾਧ ਕਰਨੇ ਬਨਵਾਈ। ਭੋਜਨ ਕਰਨੋ ਦਿਜਨ ਕੋ ਹੇਤਾ। ਭੀਰ ਭੂਰ ਭਰਿ ਰਹੀ ਨਿਕੇਤਾ ॥ ੩੬॥ਪੰਡਿਤ ਇਕ ਬੁਲਾਇ ਤਿਹ ਕਾਲਾ। ਬੈਠਨੋ ਕਰਨ ਸ਼ਰਾਧ ਬਿਸਾਲਾ॥ਤਬ ਚਲਿ ਸਹਿਜ ਸੁਭਾਇਕ ਆਏ। ਜੇ ਬੇਦੀ ਕੁਲ ਭਾਨੁ ਸੁਹਾਏ ॥ ੩੭ ॥ ਪਿਤ ਕੇ ਨਿਕਟ ਬੈਠਿ ਸੁਖਧਾਮਾ॥ਬਚਨ ਭਨੇ ਤਿਹ ਛਿਨ ਅਭਿਰਾਮਾ।'ਪਰਚੋ[3] ਕੌਨ ਕਾਜ ਮਹਿੰ ਤਾਤਾ?।ਭੀਰ ਅਜਰ ਕਹੀਏ ਬਿਰਤਾਂਤਾ' ॥੩੮॥ ਸੁਨਿ ਕਰਿ ਕਾਲੂ ਬਚਨ ਉਚਾਰੇ।'ਪਿਤਰਨ ਕੇਰ ਸ਼ਰਾਧ ਹਮਾਰੇ। ਦਿਵਸ ਆਜ ਕੇ ਕਰਹਿੰ ਸਦਾਈ।ਇਹ ਸ਼ੁਭ ਰੀਤਿ ਸ਼ਰੁਤੀ ਨੈ ਗਾਈ'॥੩੯॥'ਹੇ ਪਿਤ! ਸੱਤਿ ਬਚਨ ਤੁਮ ਮਾਨਹੁ। ਪੁੰਨਵਾਨ ਅੱਤਿਸ਼ੈ ਨਿਜ ਜਾਨਹੁ।ਪਿਤਰ ਗਏ ਤੁਮਰੇ ਅਸ ਠੌਰੀ। ਭੂਖ ਰੁ ਪਯਾਸ ਜਹਾਂ ਨਹਿ ਥੋਰੀ[4] ॥੪੦॥ਨਾਂਹਿ ਸ਼੍ਰਾਧ ਕੀ ਕਰਤਿ ਉਡੀਕਾ। ਰਹਤਿ ਸਦੀਵ ਤਹਾਂ ਸੁਖ ਨੀਕਾ। ਜਿਨਕੇ ਪਿਤਰ ਅਸਨ ਜਲ ਚਹਿਹੀਂ । ਕਰਨੋ ਸ਼੍ਰਾਧ ਤਿਨਹਿ ਕੌ ਅਹਿਹੀ ॥ ੪੧॥ ਜਿਨ ਕੇ ਮਨ ਅਭਿਲਾਖਾ ਨਾਂਹੀ।ਕਰੈ ਸ਼੍ਰਾਧ ਸੰਤਤਿ[5] ਕਿਉਂ ਤਾਂਹੀ। ਅਬ ਸਭਿ ਦਿਜ ਕੌ ਦੇਹੁ ਅਹਾਰਾ। ਕਰਨੋ ਸ਼੍ਰਾਧ ਭਜਹੁ ਬਿਉਹਾਰਾ'॥੪੨॥ ਕਾਲੂ ਕਹੈ 'ਬਿਨਾਂ ਚਖ[6] ਦੇਖੇ। ਮੁਝੈ ਪ੍ਰਤੀਤ ਨ ਆਇ ਵਿਸ਼ੇਖੇ । ਇਸ ਪ੍ਰਕਾਰ ਕੀ ਸੁਧ ਜੁ ਸੁਨਾਵਹੁ। ਜਹਾਂ ਪਿਤਰ ਸੋ ਠੌਰ ਦਿਖਾਵਹੁ ॥੪੩॥ ਦੇਖਿ ਲੇਉਂ ਮੈਂ ਆਇ ਭਰੋਸੋ । ਕਹਉ ਜੁ ਤੁਮ ਤਬ ਬਹੁਰ ਕਰੋਂ ਸੋ' । ਸੁਨਿ ਕਰਿ ਬੋਲੇ ਕ੍ਰਿਪਾ ਨਿਧਾਨਾ।'ਜੋ ਤੁਮ ਦੇਖਨੋ ਚਹੋ ਸੁ ਥਾਨਾ॥੪੪॥ਦੌਨ ਬਿਲੋਚਨ ਮੂੰਦਹੁ ਅਬ ਹੀ।ਪਿਤਰ ਬਿਲੋਕਹੁ ਬੈਠੇ ਸਭਿਹੀ'। ਕਰਿ ਨਿਸ਼ਚਾ ਮਾਨਨੋ ਮਨ ਬਚਨਾ। ਲੋਚਨ ਮੂੰਦਿ ਪਿਖੀ ਸੁਠ ਰਚਨਾ ॥੪੫॥ ਜਹਿੰ ਬੈਕੁੰਠ ਭਗਤ ਬਡ ਬਾਸਾ। ਕੰਚਨ ਮਣਿਮਯ ਰੁਚਿਰ ਅਵਾਸਾ[7] । ਤਹਾਂ ਪਿਤਰ ਦੇਖੇ ਸਭਿ ਜਾਈ । ਇਸ ਕੋ[8] ਦੇਖਿ ਉਠੇ ਸਮੁਦਾਈ॥ ੪੬ ॥ ਕਰਿ ਕਾਲੂ ਕੌ ਬਹੁ ਸਨਮਾਨਾ ।

[1]ਗਹਿਣਾ ਬੁੱਧੀ । [2]ਸੋਨੇ ਦੇ ਪ੍ਰੇਮ ਵਿਚ ਲੱਗਕੇ । [3]ਲੱਗ ਰਹੇ ਹੋ । [4]ਜ਼ਰਾ ਵੀ ਨਹੀਂ ਹੈ ਜਿਥੇ । [5]ਉਲਾਦ । [6]ਅੱਖੀਂ । [7]ਮਾਨੋ ਸੋਨੇ ਤੇ ਮਣੀਆਂ ਦੇ ਸੁਹਣੇ ਘਰ ਸਨ । [8]ਭਾਵ ਬਾਬਾ ਕਾਲੂ ਜੀ ਨੂੰ ।

ਮ੍ਰਿਦੁਲ ਮਧੁਰ ਮੁਖ ਬਚਨ ਬਖਾਨਾ। 'ਧੰਨ ਧੰਨ ਤੁਮਾਰੀ ਕਰਤੂਤਾ'[1]। ਜਿਹ ਤੇ ਉਪਜਯੋ ਸਦਨ ਸਪੂਤਾ ॥ ੪੭ ॥ ਸਭਿ ਪਿਤਰਨ[2] ਕੋ ਕੀਨ ਉਧਾਰਾ। ਪਹੁੰਚਾਏ ਪ੍ਰਭੁ ਕੇ ਦਰਬਾਰਾ'। ਕਾਲੂ ਕਹੈ 'ਕਿਤਿਕ ਭਾ ਕਾਲਾ। ਤੁਮ ਨੈ ਪਾਯੋ ਅਨੰਦ ਬਿਸਾਲਾ ?॥੪੮॥ਬਸੇ ਆਨਿ ਸ਼੍ਰੀ ਹਰਿ ਕੇ ਲੋਗਾ। ਜਹਿੰ ਮਦ ਮਾਨ ਮੋਹ ਨਹਿੰ ਸੋਗਾ'। [3]"ਸੁਨਿ ਕਾਲੂ ! ਜਬ ਸਦਨ ਤੁਮਾਰੇ। ਅਵਤਰਯੋ ਸ਼੍ਰੀ ਏਕੰਕਾਰੇ ॥ ੪੯ ॥ ਤਬਿ ਕੇ ਆਨ ਬਸੇ ਇਹ ਥਾਨਾ। ਅੱਚੁਤ[4]ਪਦਵੀ ਅਨੰਦ ਮਹਾਨ॥ਸੁਤ ਕੋ ਸੁਤ ਨ ਜਾਨ ਬਡਭਾਗੀ। ਹਰਿ ਸੋ ਲਖੋ ਹੋਹੁ ਅਨੁਰਾਗੀ[5]"॥੫੦॥ਸੁਨਿ ਬਚ,ਸੁਖ ਪਿਖਿਕੈ ਸਮੁਦਾਈ[6]।ਰਹਯੋ ਸੁ ਕਾਲੂ ਉਰ ਬਿਸਮਾਈ। ਤਜਿਨੇ ਕੀ ਅਭਿਲਾਖ ਨ ਕਰਈ ।–ਰਹੈਂ ਇਹਾ ਮੈਂ–ਰਿਦੈ ਬਿਚਰਿਈ[7] ॥੫੧॥ ਅਨੰਦ ਦਿਖਾਇ ਬਡੋ ਜਗਨਾਥਾ। ਪਿਤ ਕੋ ਗਹਯੋ ਹਾਥ ਮੈਂ ਹਾਥਾ। ਤਿਹ ਛਿਨ ਮੈਂ ਲੋਚਨ ਖੁਲਿਵਾਏ। ਸ਼੍ਰੀ ਮੁਖ ਸੋਂ ਅਸ ਬਚਨ ਅਲਾਏ ॥ ੫੨ ॥ 'ਦੇਖੇ ਪਿਤਰ ਕਿਧੌਂ ਤੁਮ ਨਾਂਹੀ। ਕਹੌ ਬ੍ਰਿਤੰਤ ਸਭੈ ਹਮ ਪਾਹੀ'। ਕਾਲੂ ਕੋ ਸਭਿ ਸੰਸੈ ਭਾਗਾ। ਜਾਨਿ ਪ੍ਰਭੂ ਕੋ ਮਨ ਅਨੁਰਾਗਾ॥੫੩॥ਕਹਿਨ ਲਗਯੋ 'ਮੈਂ ਸਭਿਹੀ ਦੇਖੇ।ਥਸਹਿੰ ਤਹਾਂ ਜਹਿ ਅਨੰਦ ਵਿਸੇਖੇ। ਅਬਿ ਕਰਿ ਕ੍ਰਿਪਾ ਮੁਝੈ ਤਿਹ ਥਾਨਾ। ਪਹੁੰਚਾਵਹੁ, ਤੁਮ ਮਘਾ ਨਿਧਾਨਾ ! ॥ ੫੪ ॥–ਮਲ ਮੂਤਰ ਕੀ ਤਜਿ ਕਰਿ ਦੇਹਾ। ਪਹੁੰਚੌਂ ਤਹਾਂ–ਚਾਹਿ ਮਮ ਏਹਾ' । 'ਸੁਨਹੁ ਪਿਤਾ ਤਵ ਬੈਸ ਬਿਹਾਈ। ਕਿਤਿਕ ਦਿਵਸ ਮੈਂ ਪਹੁੰਚੋ ਜਾਈ॥੫੫॥ਅਬ ਉਠਿਕੈ ਸਭਿ ਭੋਜਨ ਖ੍ਵਾਵਹੁ। ਬਹੁਰ ਬੈਠਿ ਹਰਿ ਕੇ ਗੁਨ ਗਾਵਹੁ'। ਬਚਨ ਮਾਨਿ ਉਠਿ ਦੀਨ[8] ਅਹਾਰਾ।ਜੋ ਤਹਿੰ ਆਏ ਸਭਿ ਕੋ ਖ੍ਵਾਰਾ*[9] ॥ ੫੬ ॥ ਕਿਤਿਕ ਦਿਵਸ ਜਬ ਬਹੁਰ ਬਿਤਾਏ।

[1]ਕਰਨੀ। [2]ਵਡਿਆਂ ਦਾ। [3]ਇਥੋਂ ਪਿਤਰ ਬੋਲੇ। [4]ਜਿਥੋਂ ਗਿਰਾਉ ਫੇਰ ਨਾ ਹੋਵੇ। [5]ਪ੍ਰੇਮੀ ਹੋਕੇ। [6]ਸਾਰੇ (ਪਿਤਰਾਂ ਦਾ)। [7]ਵਿਚਾਰਦਾ ਹੈ। [8]ਦਿੱਤਾ। [9]ਖੁਆਇਆ।

*ਗੁਰੂ ਜੀ ਦੇ ਇਸ ਉਪਦੇਸ਼ ਤੇ ਪਿਤਾ ਨੂੰ ਪਰਲੋਕ ਦੇ ਦਰਸ਼ਨ ਕਰਾਉਣ ਦਾ ਅਸਾਂ ਲਈ ਇਹ ਸਾਰ ਉਪਦੇਸ਼ ਹੈ ਕਿ ਅਸੀਂ ਨਾਮ ਜਪੀਏ, ਗੁਰ ਸਿਖ ਤੇ ਗੁਰਮੁਖ ਬਣੀਏ ਜੋ ਪਿਤਰਾਂ ਦਾ ਸੁਤੇ ਸਿੱਧ ਉਧਾਰ ਹੋਵੇ। ਯਥਾ ਵਾਕ:–

ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥ [ਭੈਰਉ ਮਃ ੩ ਹੋਰ ਤੁਕ ਭੀ ਹੈ:–

'ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ' ॥ [ਸ੍ਰੀਰਾਗ ਮਃ ੪

ਪਰਲੋਕ ਗਏ ਪਿਆਰਿਆਂ ਲਈ ਕੀਰਤਨ, ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਪੁਆਉਣੇ ਗੁਰਮਤ ਵਿਚ ਹੈਨ: ਯਥਾ:–ਮੋ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥ [ਸੱਦ ।

ਅੰਤ ਸਮਾਂ ਪਹੁੰਚਸੋ ਤਬ ਆਏ। ਜਿਉਂ ਗਜ ਫੂਲ ਮਾਲ ਕੋ ਡਾਰੇ[1]। ਤਿਉਂ ਤਨ ਤਜਿ ਬੈਕੁੰਠ ਪਧਾਰੇ॥੫੭॥ਸ਼੍ਰੀ ਨਾਨਕ ਉੱਤਮ ਬਿਧਿ ਸੰਗਾ। ਪਿਤ ਕੋ ਦਾਹ ਕੀਯੋ ਸਰਬੰਗਾ। ਕਿਤਿਕ ਦਿਵਸ ਤਿਹ ਕੇ ਪਸ਼ਚਾਤੀ। ਤ੍ਰਿਪਤਾ ਤਜੀ ਦੇਹਿ ਸ਼ੁਭ ਭਾਂਤੀ ॥੫੮॥ ਤਿਹ ਕੋ ਦਾਹ ਕੀਨ ਸ਼ੁਭ ਰੀਤੀ। ਗੀ[2] ਬਿਕੁੰਠ ਕਰਤਨੋ ਸੁਤ ਪ੍ਰੀਤੀ। ਸਰਬ ਦਰਬ ਜੇਤੋ ਘਰ ਬਾਰਾ। ਦਯੋ ਅਤਿੱਥਿਨ ਕੋ ਸੁਖਕਾਰਾ[3] ॥੫੯॥ ਬੇਦੀ ਕੁਲ ਕੇ ਮਨੁਜ ਮਹਾਨਾ। ਅਨਿਕ ਬਿਧਿਨ ਸਮਝਾਇ ਸੁਜਾਨਾ[4]। 'ਰਹਹੁ ਆਪ ਨਿਜ ਪਿਤ ਜਿਉਂ ਪੁਰਿ ਮੈਂ। ਕਿਉਂ ਬਿਰਕਤ ਹੋਏ ਅਸ ਉਰ ਮੈਂ'॥੬੦॥ਸ਼੍ਰੀ ਗੁਰ ਕਹੈਂ'ਪ੍ਰਪੰਚ ਪਸਾਰੇ । ਨੱਸ੍ਵਰ[5] ਝੂਠੋ ਲੇਹੁ ਬਿਚਾਰੇ। ਯਾਤੇ ਤਜਹੁ ਪ੍ਰੀਤਿ ਇਹ ਸੰਗਾ। ਸੱਤਿਨਾਮ ਸਿਮਰਹੁ ਸ ਉਮੰਗਾ' ॥ ੬੧ ॥ ਦਿਵਸ ਬਿਤਾਵਹਿੰ ਵਹਿਰ ਉਜਾਰਾ[6]। ਆਵਹਿੰ ਪੁਰਿ ਮੈਂ ਰੈਨ ਉਦਾਰਾ। ਕਿਤਿਕ ਦਿਵਸ ਬੀਤੇ ਤਲਵੰਡੀ॥ਅਤਿਸ਼ੈ ਕੀਰਤਿ ਜਹਿੰਤਹਿੰਮੰਡੀ[7]॥੬੨॥ਆਵਹਿੰ ਮਨੁਜਅਧਿਕਧਰਿ ਭਾਊ॥ਸੁਨਹਿੰ ਬਚਨ ਨਿਤ ਚੌਗੁਨ ਚਾਊ। ਦੇਹਿੰ ਮੁਕਤਿ ਦਾ[8]ਤਿਨ ਉਪਦੇਸ਼ਾ। ਪਰਉਪਕਾਰੀ ਸ਼੍ਰੀ ਜਗਤੇਸ਼ਾ ॥ ੬੩ ॥'ਸਤਿ ਸੰਗਤਿ ਮਹਿੰ ਸ਼ਰਧਾ

---

[1]ਜਿਵੇਂ ਹਾਥੀ ਫੁਲਾਂ ਦੀ ਮਾਲਾ ਸੁਟਦਾ ਹੈ, ਭਾਵ ਸੋਖੇ ਹੀ। [2]ਗਈ। [3]ਸੁਖ ਦਾਤੇ ਨੇ। [4]ਭਾਵ ਗੁਰੂ ਜੀ ਨੂੰ। [5]ਨਾਸ਼ ਹੋਣ ਵਾਲੇ। [6]ਉਜਾੜ ਵਿਚ। [7]ਫੈਲੀ। [8]ਮੁਕਤੀ ਦੇਣ ਵਾਲਾ।
[ਪਿਛਲ ਪੰਨੇ ਦੀ ਬਾਕੀ ਟੂਕ]

ਨਾਮ ਜਪਣਾ ਆਪਣਾ ਉਧਾਰ ਬੀ ਹੈ ਤੇ ਆਪਣੇ ਅਗਲੇ ਪਿਛਲਿਆਂ ਦਾ ਬੀ ਉਧਾਰ ਹੈ। ਮੂਰਖ ਲੋਕਾਂ ਦੀਆਂ ਸੰਸਾਰਕ ਦਲੀਲਾਂ ਨਹੀਂ ਸੁਣਨੀਆਂ ਚਾਹੀਏ ਕਿ ਮਰ ਚੁਕੇ ਪਾਪੀ ਲੋਕ ਕਿਵੇਂ ਉਧਰਦੇ ਹਨ, ਓਹ ਹਿਸਾਬ ਜਾਣਦੇ ਹਨ, ਪਰ ਪਿਆਰ ਤੇ ਅਸਲੀਅਤ ਦੇ ਵਾਕਫ ਨਹੀਂ। ਨਾਮ ਇਕ ਆਤਮ ਰੌਸ਼ਨੀ ਹੈ, ਜਿਸ ਦੇ ਹੱਥ ਵਿਚ ਆਈ ਹੈ, ਉਸ ਨੂੰ ਚਾਨਣਾ ਹੋ ਗਿਆ ਹੈ, ਪਰ ਉਸ ਦੇ ਅੱਗੇ ਪਿੱਛੇ ਬੀ ਦੂਰ ਤਕ ਚਾਨਣਾਂ ਪੈਂਦਾ ਹੈ। ਗੁਰਬਾਣੀ ਬੀ ਇਹ ਗਲ ਪ੍ਰਤਿਪਾਦਨ ਕਰਦੀ ਹੈ, ਯਥਾ:-

ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥ [ਗੂਜਰੀ ਮ: ੫

ਤਥਾ:-

'ਆਪਿ ਤਰੈ ਜਨੁ ਪਿਤਰਾ ਤਾਰੇ ॥' [ਮਾਰੂ ਸੋਲਹੇ ਮ: ੧

ਅਗੇ ਅਧਯਾਯ ੯ ਅੰਕ ੫੪ ਵਿਚ ਬੀ ਲਿਖਿਆ ਹੈ:-

'ਗੁਰਮੁਖਿ ਹੋਵਹੁ ਤਜਹੁ ਬਿਕਾਰਾ। ਆਪ ਤਰਹੁ ਕਰਿ ਪਿਤਰ ਉਧਾਰਾ' ॥

ਧਰਨੰ। ਸੱਤਿਨਾਮ ਕੋ ਸਿਮਰਨ ਕਰਨੰ। ਪੂਰਨ ਲਖਹੁ ਪ੍ਰਮਾਤਮ ਏਕੂ। ਮਨਕੇ ਕਲਪਨ[1] ਹੋਤਿ ਅਨੇਕੂ॥੬੪॥ਇਸ ਮਨ ਕੋ ਜੋ ਜੀਤਨ ਕਰਿਹੀਂ। ਸੋਊ ਪਰਮਪਦ ਕੋ ਅਨੁਸਰਹੀਂ।ਕਾਰਨ ਅਲਪ ਸੁਖਨ ਕੇ ਸਾਦੂ[2]। ਜਾਤਿ ਜਨਮ ਖੈ ਆਪਨ ਬਾਦੂ[3] ॥੬੫॥ ਜਿਉਂ ਕੋ ਬਨਿਕ ਕਰਨ ਬਿਵਹਾਰੇ। ਲੈ ਪੂੰਜੀ ਪਰਦੇਸ਼ ਸਿਧਾਰੇ। ਤਿਉਂ ਮਾਨੁਖ ਤਨ ਲੈ ਸਭਿ ਆਏ। ਨਾਮ ਬਿਹਾਜਨ,ਜੋ ਸੁਖਦਾਏ॥੬੬॥ ਇਹ ਤਨ ਲੋਕਰਿ ਬਿਸ਼ਿਯਨਿ ਭੋਗ॥ਨਿਸਦਿਨ ਰਚੈਂ ਸਿ ਮੂਰਖ ਲੋਗ। ਲਾਭ ਨ ਲਯੋ,ਸੁ ਪੂੰਜੀ ਖੋਈ। ਗਮਨੇ ਅੰਤ ਝਾਰਿ ਕਰ ਦੋਈ[4] ॥੬੭॥ਪਾਇ ਨਰਕ,ਹੈ ਕਸ਼ਟ ਅਪਾਰੇ।ਬਹੁਰੋ ਤ੍ਰਿਗਦ ਜੋਨਿ[5] ਜਗ ਧਾਰੇ। ਇਕ ਇਸ ਰੀਤਿ ਗਏ ਜਗ ਹੂੰ ਤੇ। ਇਕ ਨਿਜ ਪੂੰਜੀ ਰਾਖਿ ਪਹੂਤੇ॥੬੮॥ਮਾਨੁਖ ਤਨ ਧਰਿ ਪੁੰਨ ਬਿਸਾਲਾ। ਕਰਤਿ ਰਹੇ,ਤਪ ਮੈਂ ਤਨ ਘਾਲਾ। ਸੋ ਸੁਵਰਗ ਸੁਖ ਭੋਗਹਿੰ ਜਾਈ। ਪੁਨ ਜਗ ਮਾਨੁਖ ਦੇਹੀ ਪਾਈ ॥੬੯॥ ਲਾਭ ਨਹੀਂ ਪਰ ਪੂੰਜੀ ਰਾਖੀ। ਪੁੰਨਾਤਮ ਜੇ ਤਪਿ ਅਭਿਲਾਖੀ। ਜਿਨ ਲਿਯ ਲਾਭ ਸੁ ਸੁਨਹੁ ਕਹਾਨੀ। ਸਿਮਰਹਿੰ ਨਾਮ ਕਰਮ ਮਨ ਬਾਨੀ ॥੭੦॥ ਸੋ ਲਾਹਾ ਲੈ ਗੇ ਦਰਬਾਰਾ। ਅਬਚਲ ਪਾਯੋ ਅਨੰਦ ਅਪਾਰਾ। ਤਾਂਤੇ ਮਾਨੁਖ ਤਨ ਲਖਿ ਪੂੰਜੀ ਭਜਹੁ ਨਾਮ ਤਜਿ ਇੱਛਾ ਦੂਜੀ[6] ॥ ੭੧ ॥ ਸੁਨਿ ਉਪਦੇਸ਼ 'ਧੰਨ ਧੰਨ' ਕਹਿਹੀਂ।'ਮਹਾਂ ਪੁਰਖ ਪੂਰਨ ਇਹ ਅਹਿਹੀਂ[7]। ਜਿਨ ਮਾਨਜੋ ਪੁਨ ਕੀਨ ਕਮਾਵਨ। ਤਿਨ ਹੀ ਲਹਜੋ ਪਰਮ ਪਦ ਪਾਵਨ॥੭੨॥ਬਹੁਰ ਗਵਨ ਕੀ ਕਰਿ ਅਭਿਲਾਖਾ। ਮੁਝ ਪੁਨ ਮਰਦਾਨੇ ਸੋਂ ਭਾਖਾ।'ਚਲਹੁ ਅਬੈ ਤਿਰਥਨ ਕੋ[8] ਦੇਖੈਂ।ਜਹਿੰ ਮਾਨਵ ਹੈ ਜਾਤਿ ਵਿਸ਼ੇਖੈਂ[9]॥ ੭੩॥ ਨਾਰਜ ਪਾਨ ਮੇਲਿ[10]ਕਹਿ ਲਾਲੂ।'ਤਾਤ!ਚਲੋ ਹਮਰੋ ਕਿਹ ਹਾਲੂ?'। [11]'ਝੂਠੋ ਜਗਤ ਸਾਚ ਧਰਿ ਆਪੂੰ।ਸਿਮਰ ਨਾਮ ਨਹਿੰ ਸੋਗ ਕਦਾਪੂੰ' ॥੭੪॥ ਦੋਹਰਾ ॥ ਜਾਫਲ[10] ਸਤਿਗੁਰ ਬਚਨ ਕਰਿ ਮੋਹ ਸੰਨ[11] ਕਰਿ ਨਾਸ਼। ਮੋਦ ਕੰਠ ਧਰਿ ਕਹਿਤ ਭਾ 'ਤਾਤ ! ਖੇਲ ਜਹਿੰ ਆਸ[12]॥੭੫॥ ਚੌਪਈ ॥ ਸੁਨਿ

---

[1]ਕਲਪਨਾ, ਫੁਰਨੇ। [2]ਥੋੜੇ ਸੁੱਖਾਂ ਦੇ ਸੁਆਦ ਵਾਸਤੇ। [3]ਬਿਰਥਾ। [4]ਦੋਵੇਂ ਹੱਥ ਝਾੜਕੇ। [5]ਟੋਢੀਆ ਜੂਨਾਂ, ਸੱਪ ਬਿੱਛੂ ਆਦਿ [ਸੰਸ: ਤ੍ਰਿਯਕ]। [6]ਤੀਰਥਾਂ ਨੂੰ। [7]ਨਾਰ=ਜਲ ਤੋਂ। ਜ=ਉਪਜੇ ਜੋ, ਸੋ ਕਵਲ, ਕਵਲਾਂ ਵਰਗੇ ਹੱਥ ਜੋੜਕੇ। [8]ਗੁਰੂ ਜੀ ਬੋਲੇ। [9]ਆਪਾ ਸੱਚ ਹੈ, ਇਹ ਧਾਰਨਾ ਧਾਰ ਲਓ। [10]ਜੋਫਲ। [11]ਮੋਹ ਦੀ ਸੰਨ, ਸੰਨ ਇਕ ਬੇਹੋਸ਼ੀ ਦੀ ਬੀਮਾਰੀ ਹੈ, ਜੋਫਲ ਉਸ ਦੀ ਔਸ਼ਧੀ ਹੈ। [12]ਇੱਛਾ।

ਸ਼੍ਰੀ ਅੰਗਦ ਧਾਰਿ ਉਮੰਗਾ।ਮੁਝ ਮਰਦਾਨੇ ਕੋ ਲਿਯ ਸੰਗਾ। ਮਿਲ ਸਭਿ ਸੋਂ ਕੀਨੋ ਪ੍ਰਸਥਾਨਾ[1] । ਜੀਤਨ ਦੰਭੀ ਜੋ ਅੱਗਜਾਨਾ ॥ ੭੬ ॥ ਕਬਿੱਤ ॥ ਦਿਗਬਿਜੈ ਹੇਤ ਸਾਜਿ ਬੇਦੀ ਕੁਲਕੇਤੁ ਦਲ[2], ਚਲੇ ਦੰਭ ਦਲਿਬੇ ਕੋ, ਦਲਨਿ[3] ਬਿਦਾਰਿਆ[4]। ਭਗਤਿ ਕੀ ਕੇਤੁ, ਪਟ[5] ਪ੍ਰੇਮ ਕੋ ਸਮੇਤ ਕਰਿ ਕੀਰਤਿ ਨਿਸ਼ਾਨੋਂ[6] ਘਹਿਰਾਨੋਂ[7] ਘਨ[8] ਭਾਰਿਆ। ਗਯਾਨ ਕੋ ਖੜਗ ਧਰਿ, ਜੁਗਤਿ ਕਮਾਨ ਕਰ, ਨਾਨਾ ਦ੍ਰਿਸ਼ਟਾਂਤ ਲੀਨ ਸ਼ਿਲੀਮੁਖ[9] ਧਾਰਿਆ । ਜਹਾਂ ਦਿਢ ਕੋਟ ਤਹਾਂ ਕਰਮਾਤ ਤੋਪ ਸੰਗ ਢਾਹਿਕੇ ਮੈਦਾਨ ਕੀਨ ਮਿਲੇ ਅਰਿ ਹਾਰਿਆ[10] ॥ ੭੭ ॥ ਕਬਿੱਤ ॥ ਸੱਤਿਨਾਮ ਸਿਮਰਨ ਪਹਿਰ ਸਨਾਹ ਤਨ[11] ਕੋਟਕ ਤਰਕ ਤਰਵਾਰ ਨ ਕਟਤਿਹੈਂ[12]।ਨੀਵੋਂ ਮਨਰਾਖਨੋ ਅਗਾਰੀ ਹੈ ਸਿਪਰ ਦਿਢ[13], ਰੋਸ ਰੂਪ ਤੀਰ[14] ਜਾਂਕੋ ਛੁਇ ਨ ਸਕਤਿ ਹੈਂ। ਕਰੁਨਾ ਕੀ ਰਥ,ਉਪਕਾਰ ਕੇ ਤੁਰੰਗਜੋਰਿ[15],ਸਤਿ ਕੀਨੋ ਸੂਤ[16],ਬ੍ਰਿਤਿ* ਡੋਰਨ[17] ਜਟਤਿ ਹੈਂ।ਧੀਰਜ ਸੰਤੋਖ ਦਾਨ ਆਦਿ ਜੋ ਬਿਗਯਾਨਜੋਧਾ[18] ਚਢੇ ਮੋਹ ਜੀਤਬੇ ਕੋ[19]ਮਾਰ ਹੀ[19]ਰਟਤਿ ਹੈਂ†॥੭੮॥ਦੋਹਰਾ ॥ਸ਼ਰਧਾ[20]ਸਮਤਾ[21] ਸੁਮਤਿ[22], ਧ੍ਰਮ, ਭਾਉ[23] ਭਲੇ ਇਸ਼ਨਾਨ। ਇੱਤਮਾਦਕ ਦਲ ਲੇ ਗੁਰੂ ਕਰਤਿ ਭਏ ਪ੍ਰਸਥਾਨ ॥ ੭੯ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਕਾਲੂ ਕੋ ਉਪਦੇਸ਼, ਬੈਕੁੰਠ ਪਹੁੰਚਨ' ਪ੍ਰਸੰਗ ਬਰਨਨੰ ਨਾਮ ਖਸ਼ਟਮੋਂ ਅਧਜਾਯ ॥ ੬ ॥

੭. [ਸੰਤ ਮੰਗਲ। ਕੁਰਖੇਤ੍ਰ ਵਿਖੇ ਨਾਨੂ ਪੰਡਿਤ ਨਾਲ ਚਰਚਾ]

ਦੋਹਰਾ॥ ਪੂਰਨ ਦੇਖਨੋ ਆਤਮਾ ਦ੍ਵੈਤਹਿੰ ਸਰਬ ਨਿਵਾਰਿ।
ਭਏ ਸ਼ਾਂਤਿ ਮਨ ਸੰਤ ਜੋ ਤਿਨ ਪਦ ਨਮੋ ਹਮਾਰਿ ॥ ੧ ॥

{ ਦ੍ਵੈਤਹਿੰ=ਦ੍ਵੈਤ ਨੂੰ, ਦੂਈ ਦੀ ਬੁੱਧੀ ਨੂੰ। ਸਰਬ=ਸਾਰੀ। ਨਿਵਾਰਿ=ਨਿਵਾਰਕੇ, ਦੂਰ ਕਰਕੇ। }

[1]ਟੁਰਨਾ। [2]ਫੌਜ। [3](ਆਸੁਰੀ ਸੰਪਦਾ ਦੀ) ਫੌਜ ਨੂੰ। [4]ਨਾਸ਼ ਕਰਨ ਵਾਲੇ (ਗੁਰੂ ਜੀ)। [5]ਝੰਡੇ ਦਾ ਫਰੇਰਾ। [6]ਧੌਂਸਾ। [7]ਗੱਜਿਆ। [8]ਬੱਦਲ ਵਾਂਙੂ। [9]ਤੀਰ। [10]ਵੈਰੀ ਹਾਰਕੇ (ਸ਼ਰਨ) ਆ ਮਿਲੇ। [11]ਤਨ ਉਤੇ ਸੰਜੋਅ ਪਹਿਰੀ। [12](ਜਿਸ ਨੂੰ) ਕ੍ਰੋੜਾਂ ਦਲੀਲਾਂ (ਰੂਪੀ) ਤਲਵਾਰਾਂ ਨਹੀਂ ਕੱਟ ਸਕਦੀਆਂ ਹਨ। [13]ਪੱਕੀ ਢਾਲ। [14]ਗੁੱਸੇ ਰੂਪੀ ਤੀਰ। [15]ਘੋੜੇ ਜੋੜ ਕੇ। [16]ਸੱਤ ਨੂੰ ਰੱਥਵਾਹੀ ਬਣਾਯਾ ਹੈ। [17]ਬ੍ਰਿਤੀ ਨੂੰ ਜੇਹੜਾ (ਸ੍ਰੇ ਸਰੂਪ ਵਿਚ) ਜੋੜਨਾ ਹੈ· ਏਹ ਢਾਗਾਂ ਹਨ। [18]ਧੀਰਜ, ਸੰਤੋਖ, ਦਾਨ, ਸ੍ਰੇਸ਼ਟ ਗਿਆਨ ਆਦਿ ਜੋਧੇ ਹਨ। [19]ਮਾਰ ਲੋ ਮਾਰ ਲੋ। [20]ਭਰੋਸਾ, ਭਾਵਨਾ। [21]ਸਮਦ੍ਰਿਸ਼ਟੀ। [22]ਸ੍ਰੇਸ਼ਟ ਬੁਧੀ। [23]ਪ੍ਰੇਮ। *ਪਾਃ—ਸੁਰ ਬ੍ਰਿਤ।

†ਪੂਰਬਾਰਧ ਅਧਜਾਯ ੬੦ ਦੇ ਆਦਿ ਵਿਚ ਭੀ ਇਹ ਦੋਵੇਂ ਕਬਿੱਤ ਆਏ ਹਨ। ਪਹਿਲਾ ਤਾਂ ਹੂਬਹੂ ਓਹੋ ਹੀ ਹੈ ਪੂੰਛੂ ਦੂਸਰਾ ਬਹੁਤ ਸਾਰਾ ਬਦਲਿਆ ਹੋਇਆ ਹੈ।

ਅਰਥ–ਜਿਨ੍ਹਾਂ ਸੰਤਾਂ ਨੇ ਸਾਰੀ ਦ੍ਵੈਤ ਨੂੰ ਦੂਰ ਕਰਕੇ (ਇਕ) ਆਤਮਾ ਨੂੰ (ਸਾਰੇ) ਪੂਰਣ ਵੇਖਿਆ ਹੈ (ਤੇ ਐਉਂ ਦੇਖ ਕੇ) ਸ਼ਾਂਤਿ ਮਨ (ਵਾਲੇ) ਹੋ ਗਏ ਹਨ ਉਹਨਾਂ ਦੇ ਚਰਣਾਂ ਤੇ ਸਾਡੀ ਨਮਸਕਾਰ ਹੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਹਿਤ ਤੀਰਥ ਕੇ ਕੀਨਿ ਉਦਾਸੀ। ਕਰਨ ਨਿਹਾਲ ਨਰਨ ਸੁਖਰਾਸੀ। ਪ੍ਰਥਮੈ ਕੁਰਖੇਤਰ[1] ਮਹਿੰ ਆਏ। ਬੈਸੇ ਏਕ ਥਾਨ ਮਨ ਭਾਏ ॥ ੨ ॥ ਸੂਰਜ ਪਰਬ[2] ਹੁਤੋ ਤਿਹ ਕਾਲਾ। ਮੇਲਾ ਇਕਠੋ ਭਯੋ ਬਿਸਾਲ॥ਦ੍ਵਿਜ ਆਦਿਕ ਜੇ ਚਾਰੋਂ ਬਰਨੇ। ਆਵਤਿ ਭੇ ਹਿਤ ਮੱਜਨ ਕਰਨੇ ॥੩॥ ਆਸ਼੍ਰਮ ਹੈਂ ਗ੍ਰਿਹਸਤਾਦਿਕ ਜੇਊ। ਆਵਤਿ ਭੇ ਚਾਰੋਂ ਮਿਲਿ ਤੇਊ। ਖਟ ਦਰਸ਼ਨ ਤੇ ਆਦ੍ਰਿ ਜਿ ਅਉਰਾ। ਪੁਰਬ ਕਰਨ ਆਏ ਤਿਹ ਠਉਰਾ ॥ ੪ ॥ ਸ਼੍ਰੀ ਨਾਨਕ ਠਾਨੀ ਮਨ ਐਸੇ।–ਇਨ ਸੋਂ ਚਰਚਾ ਕਰੀਏ ਕੈਸੇ। ਪੰਡਤਬਡੇ ਰਿਦੇ ਜਿਨ ਗਰਬਾ। ਮਾਨੀ[3] ਸੰਨਯਾਸੀ ਜੇ ਸਰਬਾ–॥੫॥ ਇਕ ਸਥਾਨ ਮਹਿੰ ਕੀਨੋ ਆਸਨ। ਬੈਸਿ ਰਹੇ ਮਧ ਦੇਭ ਬਿਨਾਸ਼ਨ[4]। ਮਰਦਾਨਾ ਤਬਿ ਗਾਵਨ ਲਾਗਾ। ਮਧੁਰ ਰਾਗ ਸੋਂ ਉਰ ਅਨੁਰਾਗਾ ॥ ੬ ॥ ਤਿਹ ਛਿਨ ਇਕ ਰਾਨੀ ਸੁਤ ਲੀਨੇ। ਆਈ ਨਿਕਟ ਬੰਦਨਾ ਕੀਨੇ। ਤਿਹ ਕੋ ਸ਼ੱਤ੍ਰੁ ਪ੍ਰਬਲ ਬਹੁ ਬਾਢੇ[5]। ਦੇਸ਼ ਖੋਸਿ ਸੇ ਪੁਰਿ ਤੇ ਕਾਢੇ ॥੭॥ਭਈ ਦੀਨ ਪਿਖਿ ਸੰਤਕ੍ਰਿਪਾਲਾ।ਆਨਿ ਬੇਨਤੀ ਕੀਨਿ ਬਿਸਾਲਾ। ਤਿਹ ਭੂਪਤਿ ਸੁਤ ਮ੍ਰਿਗ ਕੋ ਮਾਰੀ। ਧਰੀ ਭੇਟ ਤਿਨ ਗੁਰੂ ਅਗਾਰੀ* ॥ ੮॥ ਕਹੈ 'ਸੁ ਰਿਪੁ ਨੈ ਦੀਨ ਨਿਕਾਰੋ। ਹਮ ਆਏ ਅਬ ਪਾਸ ਤੁਮਾਰੇ। ਕ੍ਰਿਪਾ ਕਰਹੁ ਬਚ ਭਾਖਹੁ ਐਸੇ।ਰਾਜ ਹਮੈ ਪ੍ਰਾਪਤਿਹ੍ਵੈ ਜੈਸੇ'॥੯॥ਸੁਨਿ ਤਿਹ ਸੋਂ ਕਹਿ ਗੁਰੂ ਕ੍ਰਿਪਾਲਾ। 'ਬ੍ਰਹਮਭੋਜ ਤੁਮ ਕਰਹੁ ਬਿਸ਼ਾਲਾ। ਪ੍ਰਾਪਤਿ ਹ੍ਵੈ ਹੈ ਰਾਜ ਬਹੋਰੀ'। ਸੋ ਬੋਲੇ ਤਬਿ ਦ੍ਵੈ ਕਰ ਜੋਰੀ ॥ ੧੦ ॥ 'ਭੋਜਨ ਹਿਤ ਹਮ ਪਾਸ ਨ ਦਰਬਾ। ਕਰਤਿ ਜੁੱਧ ਤਹਿੰ ਖਰਚਨੋ ਸਰਬਾ। ਅਬ ਹਮ ਹੋਏ ਰੰਕ ਸਮਾਨਾ। ਆਏ ਸ਼ਰਨੈ ਸੰਤ ਮਹਾਨਾ!' ॥ ੧੧॥ ਸ਼੍ਰੀ ਗੁਰ ਕਹੈਂ 'ਕਰਹੁ ਅਸ ਰੀਤੀ। ਕੋਰੋ ਮਟਿਕਾ ਆਨਿ ਸਪ੍ਰੀਤੀ। ਇਸ ਮ੍ਰਿਗ ਕੋ ਸਭਿ ਮਾਸ ਸਵਾਰਹੁ।ਫੁਲੀ ਪ੍ਰਕਾਰ ਤਾਂਹਿ ਮਹਿੰ ਛਾਰਹੁ ॥ ੧੨ ॥ ਮਾਰਣ[6] ਸਰਬ ਪਾਇ ਇਸ ਮਾਂਹੀ।

[1]ਅੰਬਾਲੇ ਤੋਂ ਅਗੇ ਵਾਰ ਇਕ ਪੁਰਾਤਣ ਤੀਰਥ ਹੈ ਜਿਥੇ ਮਹਾਂਭਾਰਤ ਦਾ ਯੁੱਧ ਹੋਇਆ ਸੀ। [2]ਸੂਰਜ ਗ੍ਰਹਣ ਦਾ ਪੁਰਬ। [3]ਮਾਨਧਾਰੀ। [4]ਦੈਂਤ ਨਾਸ਼ਕ। [5]ਵਧੇ ਹੋਏ ਸਨ। [6]ਮਸਾਲੇ।
*ਤ੍ਰਾ: ਖਾ: ਵਿਚ ਇਸਨੂੰ ਹਾਂਸੀ ਦੇ ਰਾਜੇ ਅੰਮ੍ਰਿਤ ਰਾਇ ਦਾ ਬੇਟਾ ਜਗਤ ਰਾਇ ਦੱਸਿਆ ਹੈ।

ਅਗਨਿ ਬਾਰ ਰੀਧਹੁ[1] ਅਬ ਤਾਂਹੀ'। ਇਸ ਪ੍ਰਕਾਰ ਕੀ ਆਇਸੁ ਸੁਨਿਕੈ। ਕਰਤਿ ਭਏ ਤਸ ਸਭਿ ਬਿਧਿ ਗੁਨਿਕੈ ॥ ੧੩ ॥ ਚੁਲ੍ਹੇ ਕੋ ਕਰਿ, ਮਟਕਾ ਧਾਰਜੋ। ਮਾਸ ਮਿਰਗ ਕੋ ਸਰਬ ਸਵਾਰਜੋ। ਤਾਂ ਮਹਿ ਪਾਇ ਹੁਤਾਸਨ ਬਾਰਾ[2]। ਬਹੁਤੇ ਬਿੱਪ੍ਰਨ[3] ਜਬਹਿ ਨਿਹਾਰਾ ॥੧੪॥ ਬਿੰਦ੍ਰਾ ਮਹਿ ਪੰਡਿਤ ਬਡ ਮਾਨੀ। ਨਿਕਸਜੋ ਧੂਮ ਦੇਖਿ ਰਿਸ ਠਾਨੀ।-ਆਜ ਤਰਣਿ ਕੋ ਗ੍ਰਹਣ ਅਕਾਸ਼ਾ[4]। ਇਹ ਅਜਾਨ ਰੀਧਨ ਲਗਿ ਮਾਸਾ ॥੧੫॥ ਲੈ ਕਰਿ ਕੁਤਕੇ[5] ਸ਼ਸਤ੍ਰ ਅਪਾਰਾ। ਆਇ ਨਿਕਟ ਕਹਿੰ'ਕਰਹੁ ਪ੍ਰਹਾਰਾ[6]।ਕੋ ਤੇਰੋਹੈ ਬਚਣ? ਅਧਰਮੀ!।ਕੋ ਕੀਨੋ ਤੈਂ ਕਰਮ?ਕੁਕਰਮੀ! ॥੧੬॥ਦਿਵਸ ਆਜ ਕੇ ਤੁਰਕ ਜਿ ਮਾਨੰਵ[7]। ਸੋ ਭੀ ਤ੍ਰਾਸ ਰਿਦੈ ਬਹੁ ਠਾਨਵ[8]। ਕਰਿ ਇਸ਼ਨਾਨ, ਦੇਨਿ ਪੁਨ ਦਾਨਾ। ਇਨ ਕਾਜਨ ਕੋ ਕਾਲ ਮਹਾਨਾ'॥੧੭॥ਦੋਹਰਾ ॥ ਸੁਨਿ ਕਰਿ ਤਿਨ ਤੇ ਸ਼੍ਰੀ ਗੁਰੂ ਬਚਨ ਕਹੇ ਅਸ ਰੀਤਿ। 'ਛੁਧਾ ਲਗੀ ਮੋਕੋ ਬਡੀ ਹਿਤ ਅਹਾਰ ਕਿਛੁ ਕੀਤ' ॥ ੧੮ ॥ ਚੌਪਈ ॥ ਦਿਜ ਤਬ ਬੋਲੇ ਬਚਨ ਕਠੋਰਾ। 'ਕਜਾ ਰੀਧਜੋ ਤੁਮ ਤ੍ਰਾਸ ਨ ਥੋਰਾ। ਬਿਨਾ ਬਿਲਮ ਸੋ ਦੇਹੁ ਦਿਖਾਈ। ਨਾਤੁਰ ਤੁਝ ਮਾਰੈਂ ਇਹ ਥਾਈਂ'॥੧੯॥ਤਬ ਜਿਨ ਦੇਖਜੋ ਸੋ ਦ੍ਵਿਜ ਕਹਿਹੀ। 'ਇਸ ਮਟਕੇ ਮਹਿੰ ਆਮਿਖ[9] ਅਹਿਹੀ। ਹਮਰੇ ਦੇਖਤਿ ਇਨਹਿੰ ਸਵਾਰਾ। ਪਾਇ ਬੀਚ ਪਾਵਕ ਕੋ ਬਾਰਾ ॥ ੨੦ ॥ ਮਾਰਹੁ ਇਸੋ ਨ ਲਾਵਹੁ ਬੇਰਾ।ਅਸੁ ਕੁਕਾਜ ਕੋ ਕਰੈ ਨ ਫੇਰਾ।ਧਰਮ ਰੀਤਿ ਇਨ ਦੀਨਿ ਬਿਗਾਰੀ। ਅਘ ਨ ਹੋਤਿ ਐਸਨ ਕੋ[10] ਮਾਰੀ' ॥੨੧॥ਦੋਹਰਾ॥ ਗੁਰੂ ਕਹੈਂ 'ਬਲ ਕਰਹੁ ਜੋ,ਹਤਨ ਬਿਖੈ ਹਿਤ ਹੋਇ[11]। ਜਿਉਂ ਮਨ ਹੈ ਤਿਉਂ ਕਰੋ ਅਬ ਬਰਜਹਿ ਇਹਾਂ ਨ ਕੋਇ ॥੨੨॥ ਚੌਪਈ ॥ ਜੇ ਤੁਮ ਹਮ ਸੋਂ ਚਰਚਾ ਕਰਨੀ। ਧਰਮ ਅਧਰਮ ਰੀਤਿ ਜਿਉਂ ਬਰਨੀ। ਤੌ ਪੰਡਤ ਸਭਿ ਮਿਲਿ ਸੰਨਜਾਸੀ। ਆਇ ਕਰਹੁ ਚਰਚਾ ਹਮ ਪਾਸੀ' ॥ ੨੩ ॥ ਸੁਨੇ ਸਧੀਰਜ ਬਚਨਾ ਜਬ ਹੀ। ਮਿਲਿ ਆਏ ਪੰਡਿਤ ਜੇ ਸਭਿਹੀ। ਬਿੰਦ੍ਰਾਵਾਨ ਹੁਤੇ ਸੰਨਜਾਸੀ। ਅਪਰ ਲੋਕ ਆਏ ਬਹੁ ਪਾਸੀ ॥ ੨੪ ॥ ਇਕ ਨਾਨੂੰ ਸੋ ਪੰਡਿਤ ਭਾਰੀ। ਕੀਨਿ

---

[1]ਅਗਨੀ ਬਾਲਕੇ ਰਿੰਨ੍ਹੋਂ। [2]ਅੱਗ ਬਾਲੀ। [3]ਬ੍ਰਾਹਮਣਾਂ ਨੇ। [4]ਸੂਰਜ ਦਾ ਗ੍ਰਹਣ ਹੈ ਅਸਮਾਨਾਂ ਵਿਚ। [5]ਸ਼ੋਟੇ। [6]ਮਾਰ ਦਿਓ। [7]ਜੋ ਮਨੁਖ ਮੁਸਲਮਾਨ ਬੀ ਹਨ। [8]ਡੇ ਬਹੁਤ ਕਰਦੇ ਹਨ। [9]ਮਾਸ। [10]ਲੋਕਾਂ ਨੂੰ। [11]ਬਲ ਨਾਲ਼ ਮਾਰ ਦੇਣ ਵਿਚ ਹੀ ਜੇ ਪ੍ਰੇਮ ਹੋ ਤਾਂ।

ਦਿਗ ਬਿਜੈ[1] ਜਗਤ ਮਝਾਰੀ । ਪਢਜੋ ਭਵਿੱਖਤ ਜੁਊ ਪੁਰਾਨਾ । ਜਿਹ ਮਹਿੰ ਸ਼੍ਰੀ ਗੁਰ ਸੁਜਸ ਮਹਾਨਾ* ॥ ੨੫ ॥ ਅਪਨ ਆਪ ਕੋ ਸੋ ਲਖਿ-ਪਾਵਾ । ਨਾਮ ਸੁ 'ਨਾਨਕ ਚੰਦ'ਧਰਾਵਾ।–ਸ਼੍ਰੀ ਨਾਨਕ ਕਲਿ ਹੈ ਅਵਤਾਰਾ ਬਹੁਤ ਨਰਨ ਕੋ ਕਰਹਿ ਉਧਾਰਾ ॥੨੬॥ ਸਿਮਰਨ ਨਾਮ ਭਗਤਿ ਬਿਸ-ਤਾਰਹਿ । ਦੰਭ ਕੁ ਕਰਮ ਸਰਬ ਨਿਰਵਾਰਹਿ–। ਅਸ ਮਨ ਜਾਨਿ ਨਾਮ ਨਿਜ ਧਰਿਕੈ । ਸੁਜਸ ਬਿਚਾਰਤਿ ਬਚਨ ਉਚਰਿਕੈ ॥੨੭॥ ਸੋ ਭੀ ਆਇ ਗਯੋ ਤਿਹਕਾਲਾ । ਭਈ ਭੀਰ ਇਸ ਥਾਨ ਬਿਸਾਲਾ । ਸ਼੍ਰੀ ਨਾਨਕ ਤਬ ਬੈਨ ਉਚਾਰੇ । 'ਕੋ ਆਮਿਖ ਹੈ ਮਤੇ ਤੁਮਾਰੇ ॥ ੨੮ ॥ ਬ੍ਰਹਮਣ ਕੋ ਇਹ ਧਰਮ ਅਲਾਵੈ।–ਬੇਦ ਪੜੈ ਅਰ ਯੱਗ ਕਰਾਵੈ–। ਛੱਤ੍ਰੀ ਧਰਮ ਜੁੱਧ ਹਿਤ ਧਰਨਾ । ਆਮਿਖ ਸੰਗ ਯੱਗ ਕੋ ਕਰਨਾ ॥ ੨੯ ॥ ਹਮ ਨਿਜ ਧਰਮ ਬਿਖੈ ਹੈਂ ਠਾਂਢੇ।ਤੁਮਨੈ[2] ਪੇਖਤਿ ਕਿਉ ਰਿਸ ਬਾਢੇ?'।ਸੁਨਿਕਰਿ ਬੋਲੇ ਪੰਡਿਤ ਸਭਿ ਹੀ । 'ਖੱਤ੍ਰੀ ਨਿਕਟ ਸ਼ਸਤ੍ਰ ਹੈ ਸਦ ਹੀ ॥ ੩੦ ॥ ਤੁਮ ਨੇ ਬੇਖ ਫਕੀਰੀ ਲੀਨੋ।ਬਿਨਾ ਸ਼ਸਤ੍ਰ ਕਿਉਂ ਛੱਤ੍ਰੀ ਚੀਨੋ[3]'।ਗੁਰੂ ਕਹੈਂ 'ਆਯੁਧ[4] ਹਮ ਪਾਸੂ। ਉਚਰਹਿ ਨਾਮ ਸੁਨਹੁ ਮੈਂ ਤਾਸੂ॥੩੧॥ ਤੀਛਨ ਖੜਗ ਨਾਮ ਕਰਤਾਰਾ[5]। ਸਤਿਸੈਗਤਿ ਹਿਤ ਧਨੁਖ[6] ਸੁ ਭਾਰਾ । ਸਮ ਦਮ ਆਦਿਕ ਬਾਣ ਬਿਸਾਲਾ। ਮ੍ਰਿਗ ਰੂਪੀ ਮਨ ਹਤਿ ਤਤਕਾਲਾ ॥ ੩੨ ॥ ਬ੍ਰਹਮ ਅਗਨਿ ਮਹਿੰ ਹੋਮ ਸੋ ਕਰਿ ਹੌਂ । ਨਿਤਾਪ੍ਰਤਿ ਐਸੇ ਹਿਤ ਧਰਿ ਹੌਂ'। ਸੁਨਿ ਪੰਡਿਤ ਪੁਨ ਬਚਨ ਉਚਾਰਾ। 'ਤੁਮ ਤੋ ਪ੍ਰਗਟ ਮਿਰਗ ਕੋ ਮਾਰਾ ॥ ੩੩ ॥ ਰੀਯਤਿ ਹੈ ਅਬ ਦੇਗ ਚਢਾਏ।ਹਮ ਕੋ ਔਰਹਿ ਰੀਤਿ ਬਤਾਏ'।ਕਮਲਬਦਨ ਬੋਲੇ 'ਸੁਨਿ ਕਾਨਾ । ਚਤੁਰ ਬੇਦ ਇਸ ਭਾਂਤਿ ਬਖਾਨਾ ॥ ੩੪ ॥ ਆਖੇਰ ਬ੍ਰਿਤਿ ਖੱਤ੍ਰਿਨ ਕੈ[7] ਕਰਨੀ । ਕਚਾ ਜੁਗਨ ਚਾਰੋ ਮਹਿੰ ਬਰਨੀ । ਜੇ ਹੈਂਕਾਰੀ ਨਰ ਜਗਮਾਂਹੀ। ਹਿੰਸਾ ਕੋ ਅਘ[8] ਲਾਗਹਿ ਤਾਂਹੀ ॥ ੩੫ ॥ ਹੀਤਾ ਖੋਇ ਭਏ ਜੇ ਗਯਾਨੀ ।

---

[1]ਦਿਗਬਿਜੈ=ਵਿਦਯਾ ਵਿਚ ਸਾਰੇ ਫਿਰਕੇ ਫਤੇ ਪਾਉਣੀ । [2]ਤੁਹਾਨੂੰ । [3]ਜਾਣੀਏ । [4]ਸ਼ਸਤਰ । [5]ਰਬ ਦਾ ਨਾਂ ਤ੍ਰਿੱਖੀ ਤਲਵਾਰ ਹੈ । [6]ਸਤਸੈਗਤਿ ਵਿਚ ਪਿਆਰ, ਧਨੁਖ ਹੈ । [7]ਖੱਤ੍ਰੀਆਂ ਨੇ ਸ਼ਿਕਾਰ ਕਰਨਾ । [8]ਹਿੰਸਾ ਦਾ ਪਾਪ ।

*ਪੁਰਾਣਾਂ ਵਿਚ ਗੁਰੂ ਨਾਨਕ ਦੇਵ ਜੀ ਦੇ ਕਲਜੁਗ ਵਿਚ ਆਉਣ ਬਾਬਤ ਪੇਸ਼ੀਨ-ਗੋਈ ਕੀਤੀ ਹੋਈ ਹੈ, ਅਰਥਾਤ ਭਵਿੱਖਤ ਵਾਕ ਲਿਖੇ ਹੋਏ ਹਨ, ਦੇਖੋ ਭਵਿੱਖਜਤ ਪੁਰਾਣ ਅਧਜਾਯ ੩੩, ਸਕੰਧ ਪੁਰਾਣ ਅਧਜਾਯ ੨੮, ਬ੍ਰਹਮਾ ਖਟਮੁਖ ਸੰਬਾਦ ।

ਸਰਬ ਦ੍ਵੈਤ ਜੋ ਰਿਦੇ ਮਿਟਾਨੀ। ਪੂਰਨ ਸੱਤਿ ਆਤਮਾ ਜਾਨਹਿੰ। ਜਗਤ ਅਸੱਤਿ ਸਦਾ ਪਹਿਚਾਨਹਿੰ ॥੩੬॥ ਤੀਨ ਕਾਲ ਜਿਹ ਜਗਤ ਅਭਾਊ[1]। ਤਿਨ ਕੋ ਦੋਸ਼ ਨ ਲਾਗਹਿ ਕਾਊ।ਜੋ ਅੱਗਯਾਨੀ ਨਰ ਮਤਿਮੰਦੇ। ਵਰਨਾ ਸ਼੍ਰਮ ਕੇ ਧਰਮਹਿੰ ਫੰਦੇ[2] ॥੩੭॥ ਅੰਤਰ ਮਨ ਚਾਹਤਿ ਰਸ ਖਾਵਨ।ਵਹਿਰ ਤਜਹਿੰ ਹਿਤ ਲੋਕ ਦਿਖਾਵਨਿ। ਸੋ ਮਰ ਜਨਮਹਿੰ ਜਗ ਕੇ ਮਾਂਹੀ। ਕਬਹੂੰ ਹੋਤਿ ਛੁਟਕਾਰਾ ਨਾਂਹੀ[3] ॥੩੮॥ ਦੋਹਰਾ ॥ ਇਸ ਪ੍ਰਕਾਰ ਕਹਿ ਸਭਿਨਿ ਸੋਂ ਉਚਰਜੋ ਬਹੁਰ ਸ਼ਲੋਕ। ਮਨ ਬਿਕਾਰ ਤਿਨ ਪ੍ਰਗਟ ਕਿਯ ਸੁਨਤਿ ਬ੍ਰਿੰਦ ਤਹਿੰ ਲੋਕ ॥ ੩੯ ॥

ਸਲੋਕ ਮਃ ੧ ॥

ਪਹਿਲਾਂ ਮਾਸਹੁ ਨਿੰਮਿਆ ਮਾਸੇ ਅੰਦਰਿ ਵਾਸੁ ॥ ਜੀ ਉਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ ਮੁਹੁ ਮਾਸੇ ਕਾ ਜੀਭ ਮਾਸੇ ਕੀ ਮਾਸੇ ਅੰਦਰਿ ਸਾਸੁ ॥ ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ ਸਤਿਗੁਰਿ ਮਿਲਿਐ ਚੁਕਮੁ ਬੁਝੀਐ ਤਾਂਕੋ ਆਵੈ ਰਾਸਿ ॥ ਆਪਿ ਛੁਟੇ ਨਹ ਛੁਟੀਐ ਨਾਨਕ ਬਚਨਿ ਬਿਣਾਸੁ ॥ ੧ ॥

ਦੋਹਰਾ ॥ 'ਜਨਮਾਦਿਕ ਤੇ ਅਪਰ ਜੋ ਮਾਸਹੁੰ ਸੱਭੇ ਹੋਇ। ਬਿਨਾ ਮਾਸ ਨਹਿੰ ਹੈ ਕਛੂ ਹੋਇ ਤ ਉਚਰਹੁ ਕੋਇ ॥ ੪੦ ॥ ਗਹਿ ਵਿਰਾਗ[4] ਜੋ ਉਰ ਬਿਖੈ ਸਤਿਗੁਰ ਕੇ ਢਿਗਜਾਇ। ਤਾਂਕੋ ਦੇ ਉਪਦੇਸ਼ ਜਬਿ ਭੇਦਹਿੰ ਸਰਬ ਲਖਾਇ[5] ॥੪੧॥ ਤਨ ਕੋ ਜਾਨਹਿੰ ਭਿੰਨ, ਪੁਨਿ ਚੇਤਨ ਭਿੰਨ[6] ਦਿਖਾਇ। ਸੱਤਿ ਆਤਮਾ ਜਾਨਹੀ, ਦੇਹਿ ਅਨਿੱਤ ਸਦਾਇ ॥ ੪੨ ॥ ਸਤਿ ਅਸਤਿ ਸਨਬੰਧ ਜੋ ਕਛੂ ਨ ਜਾਨਹੁ ਕੋਇ। ਜੈਸੇ ਸਵਿਤਾ[7] ਤਿਮਰ ਕੋ[8] ਨੇਰ ਨ ਕਬਹੂੰ ਹੋਇ ॥੪੩॥ ਆਪਹੁ ਕੋਊ ਨ ਜਾਨਈ ਬਿਨ ਸਤਿਗੁਰ ਉਪਦੇਸ਼[9]। ਇਸਪ੍ਰਕਾਰ ਕਹਿਸਭਿਨਿ ਕੋ ਤੁਸ਼ਨ ਭੇ ਜਗਤੇਸ਼॥੪੪॥ਪੰਡਿਤਸੰਨਯਾਸੀ ਬਹੁਤ ਉੱਤਰ ਆਇ ਨ ਕੋਇ। ਪਿਖਹਿੰ ਪਰਸਪਰ ਬਦਨ ਨਿਜ ਸਨਮੁਖ ਹੋਇ ਨ ਸੋਇ॥੪੫॥ਸੰਨਯਾਸੀ ਨਿਜ ਕਹਿਤਿ ਭੇ ਕੇਤਿਕ ਕਾਲ ਬਿਤਾਇ। 'ਨਾਨਕ ਚੰਦ ! ਪੰਡਿਤ ਬਡੋ ਤੈਂ ਜੀਤਯੋ ਜਗ ਜਾਇ ॥੪੬॥

[1]ਭਾਵ ਜਿਨ੍ਹਾਂ ਜਗਤ ਨੂੰ ਤਿੰਨ ਕਾਲ ਅਣਹੋਂਦਾ ਮੰਨਿਆਂ ਹੈ। [2]ਫਸੇ ਹੋਏ ਹਨ। [3]ਛਿਰਾਗ ਧਾਰਨ ਕਰਕੇ। [4]ਸਾਰਾ ਭੇਦ ਲਖਾ ਦੇਂਦੇ ਹਨ। [5]ਅੰਦਰਲੀ ਚੇਤਨ ਸੱਤਾ ਨੂੰ ਵੱਖਰਾ। [6]ਸੂਰਜ ਤੇ। [7]ਹਨ੍ਹੇਰੇ ਦਾ।

ਇਸ ਫ਼ਕੀਰ ਕੇ ਸਾਮ੍ਹਨੈ ਚਰਚਾਕਿਉਂ ਨ ਕਰੈਂਤਿ?।ਬੇਤਾ ਅਗਮਾਨਿਗਮ ਕੋ ਸਭਿਹਿਨਿ ਮੈਂ ਮਤਿਵੈਂਤ[1]"॥੪੭॥ ਚੌਪਈ ॥ ਸੁਨਿ ਕਰਿ ਨਾਨ੍ਹੂੰ ਪੰਡਿਤ ਭਖਿਹੀ।ਬੋਲਨੋ ਸਭਿਹਿਨਿ ਪ੍ਰੇਰਨੋ ਜਬਹੀ।ਸ਼੍ਰੀ ਗੁਰ ਕੇਰ ਪ੍ਰਤਾਪ ਦਬਾਵਾ। ਸਾਬਤ ਕੋਇ ਨ ਉੱਤਰ ਆਵਾ ॥੪੮॥ "ਹੇ ਫਕੀਰ ! ਤੈਂ ਕੌਨ ਕੁਕਰਮਾ। ਪੂਰਬ ਦਿਵਸ ਪੁਨ ਭਾਖਤਿ ਧਰਮਾ। ਕਿਸ ਪ੍ਰਕਾਰ ਤੂੰ ਹਮੈਂ ਬਤਾਵੈਂ ?। ਜਿਹ ਸਭਿ ਸ਼ਾਸਤ੍ਰ ਦੋਸ਼ ਲਗਾਵੈਂ ॥੪੯॥ ਦਾਨ ਸ਼ਨਾਨ ਪੂਜਿਬੇ ਕਾਲਾ। ਆਮਿਖ ਰੀਧਤਿ ਪਾਪ ਬਿਸਾਲਾ। ਕੈਸੋ ਤੇਰੋ ਅਹੈ ਸਿਧਾਂਤਾ?। ਉੱਤਰ ਦੇ ਨਤੁ ਹੁਇ ਹੈ ਪਾਤਾ[2]"॥੫੦॥ਦੋਹਰਾ॥ ਸਭਿਬਿਧਿ ਬੇਤਾ ਸਤਿਗੁਰੂ ਬੋਲੈ ਬਚ ਤਤਕਾਲ। ਦ੍ਵਿਜ ਸੰਨਯਾਸੀ ਅਪਰ ਨਰ ਸੁਨ੍ਹਹਿੰ ਭੀਰ ਬਿਸਾਲ ॥੫੧॥

ਮਃ ੧ ॥

ਮਾਸੁ ਮਾਸੁ ਕਰਿ ਮੂਰਖੁ ਝਗੜੈ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਤਿਸੁ ਮਹਿ ਪਾਪ ਸਮਾਣੇ ॥ ਰੀਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਓਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੀਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਫਾਸੀਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬੀ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਵਿਸਹਿ ਨਰਕਿ ਜਾਂਦੇ ਤਾਂ ਉਨਕਾ ਦਾਨੁ ਨ ਲੈਣਾ ॥ ਏਂਦਾ ਨਰਕਿ ਸੁਰਗਿ ਲੇਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਰੰਨਾ ॥ ਤੋਆ ਆਥੈ ਹਉ ਬਹੁ ਬਿਧਿ ਹਢਾ ਤੋਐ ਬਹੁਤੁ ਬਿਕਾਰਾ॥ਦੇਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥

[1]ਜਾਨਣ ਵਾਲਾ ਵੇਦ ਸ਼ਾਸਤ੍ਰ ਦਾ ਤੂੰ ਬੁਧੀਵਾਨ ਹੈਂ। [2]ਨਹੀਂ ਤਾਂ ਨਾਸ਼ ਹੋਵੇਗਾ (ਤੇਰਾ)

ਚੌਪਈ॥–ਮਾਸ ਮਾਸ–ਕਰਿਕੈ ਅਗਿਆਨੀ।ਮੂਰਖ ਝਗਰਹਿਆਨਗੁਮਾਨੀ। ਗਯਾਨ ਬੈਨ ਕੋ ਸਮਝਹਿ ਨਾਂਹੀ। ਰਚੇ ਦੰਭ, ਨਿਜ ਮਾਨ ਬਧਾਹੀਂ[1]॥੫੨॥ ਆਤਮ ਰੂਪ ਭੁਲਾਵਣ ਜੋਈ[2]।ਲਖਹਿ ਸੱਤਿ ਤਨ ਆਮਿਖ ਸੋਈ।ਆਤਮ ਤੀਨੋ ਕਾਲ ਨਿਰਾਲਾ[3]। ਲਿਪੈ ਨ ਕਿਹ ਤੇ ਰਹਤਿ ਉਜਾਲਾ॥੫੩॥ ਦੇਹਿ ਅਸੱਤਿ ਦਿਸਹਿ ਬਿਦਤਾਰੀ[4]।ਆਇ ਜਿ ਪਰਾਰਬਧ ਅਨੁਸਾਰੀ। ਲਖਿਕੈ ਸ਼ਾਸਤ੍ਰ ਵਿਧਿ ਸੰਜੁਗਤਾ। ਹੈ ਨਿਰਸ਼ੰਕ ਬਨਹਿ ਸੋ ਭੁਗਤਾ[5]॥੫੪॥ ਸੋਊ ਸਾਕ[6] ਲਖੋ ਉਰ ਮਾਂਹੀ। ਪਰਾਰਬਧ ਭੋਗਹਿ ਚਿਤ ਚਾਹੀ। ਅਮਰ[7] ਜਿ ਗਯਾਨੀ ਤਿਨ ਕੇ ਕਾਰਨ। ਗੌਂਡੇ ਅਸੁ[8] ਆਦਿਕ ਪਸੁ ਮਾਰਨ॥੫੫॥ ਸੋ ਆਤਮਕੋ ਲਖਹਿਂ–ਅਕਰਤੂ[9]।ਸਦਾ ਅਭੁਗਤਾ[10]–ਚਿਤ ਇਉਂ ਧਰਤੂ। ਭੋਗਨ ਧਰਮ ਪ੍ਰਾਣ ਕੋ ਜਾਨਹੁ।ਕਰਨੋ ਧਰਮ ਰਿਖੀਕ[11] ਪਛਾਨਹੁ॥੫੬॥ ਲਖਨੋ ਧਰਮ ਜੁ ਮਨ ਕੋ ਹੋਈ। ਇਸ ਪ੍ਰਕਾਰ ਸ਼ਮਝਤਿ ਹੈਂ ਸੋਈ।ਪਰਾਰਬਧ ਲਖਿ ਭੋਗਹਿ ਜੋਊ। ਪੁੰਨ ਪਾਪ ਮਹਿਂ ਲਿਪੈ ਨ ਸੋਊ॥੫੭॥ ਅਰ ਜੇ ਹੈਂ ਮੂਰਖ ਅੱਗਯਾਨੀ। ਦੰਭ ਬੈਸ਼ਨੋ ਜਿਉਂ ਬਿਧਿ ਠਾਨੀ[12]। ਮਾਸ ਪਿਖਹਿ ਦਿਨ[13] ਨਾਕ ਦਬਾਵਹਿਂ। ਨਿਸ ਪਰਤਿਯ ਸੋਂ ਕੇਲ[14] ਕਮਾਵਹਿਂ॥੫੮॥ ਲੋਚਨ ਸੁਮਤਿ ਰਿਦੈ ਜਿਸ ਨਾਂਹੀ। ਬਿਸ਼ੈ ਬਾਸ਼ਨਾ ਅੰਧ ਕਮਾਹੀਂ। ਵਹਿਰ ਮਾਸ ਕੋ ਜਾਨੈਂ ਮੰਦਾ। ਛਪਿ ਕਰਿ ਭੋਗੈਂਹੈ ਦੁਖ ਦੁੰਦਾ[15]॥੫੯॥ ਜਿਨ ਨਰ ਅੱਗਯਾਨੀ ਦੁਖ* ਧਾਰਾ[16]। ਪਾਪ ਸਹਿਤ ਸੇ ਕਰਹਿਂ ਅਹਾਰਾ। ਜੇ ਗਯਾਨੀ ਤਨ ਹੰਤ ਨਸਾਇਕ[17]। ਆਇ ਅਹਾਰ ਜੁ ਸਹਿਜ ਸੁਭਾਇਕ॥੬੦॥ ਪਰਾਰਬਧ ਲਖਿ ਪਾਵਤਿ ਸੋਊ।ਤਾਂਕੋਪਾਪ ਨ ਪੁੰਨਹਿ ਕੋਊ।ਲਿਖਯੋਪੁਰਾਣ ਕਤੇਬਨ ਮਾਸ਼ਾ। ਮਾਸ ਸੰਗ ਪੂਜਹਿਂ ਸੁਰ ਰਾਸਾ[18]॥੬੧॥ ਕਾਜ ਵਿਵਾਹਾਦਿਕ ਜੇਸਭਿਹੀ।ਬਿਨਾਮਾਸ ਤੇ ਸੁਭੈਂ ਨ ਕਬਹੀ। ਪਾਤਿਸ਼ਾਹ ਨ੍ਰਿਪਆਮਿਖ ਖਾਵਤਿ। ਜੇ ਤੁਮ ਲਖਹੁ ਨਰਕ ਸੋ ਜਾਵਤਿ॥੬੨॥ਤੌ ਤੁਮ ਕਿਉਂ ਲੇਂਤਿਨ

[1]ਵਧਾਉਂਦੇ ਹਨ। [2]ਭਾਵ ਜੋ ਆਤਮ ਰੂਪ ਤੋਂ ਭੁੱਲੇ ਹਨ। [3](ਪਰੰਤੂ) ਆਤਮਾ ਵੱਖ ਹੈ ਤਿੰਨੋ ਕਾਲ। [4]ਪ੍ਰਗਟ। [5]ਉਸ ਦਾ ਭੋਗਣਹਾਰ। [6]ਸਾਗ। [7]ਦੇਉਤੇ। [8]ਗੌਂਡੇ ਤੇ ਘੋੜੇ। [9]ਨਾ ਕਰਨੇ ਵਾਲਾ, ਅਭੋ। [10]ਨਾ ਭੋਗਣ ਵਾਲਾ। [11]ਇੰਦ੍ਰੀਆਂ ਦਾ ਧਰਮ। [12](ਦੰਭੀ) ਵੈਸ਼ਨੋ ਵਾਂਙੂ ਦੰਭ ਦੀ ਬਿਧਿ ਧਾਰੀ ਹੈ। [13]ਦਿਨ ਵੇਲੇ। [14]ਪਰਾਈ ਇਸਤਰੀ ਨਾਲ ਭੋਗ। [15]ਦੁਖ ਤੇ ਕਲੇਸ਼ ਹੈ। [16]ਜਿਸ ਅੱਗਯਾਨੀ ਪੁਰਸ਼ ਨੇ ਦੁਖ (ਰੂਪ ਅਗਯਾਨ) ਧਾਰਿਆ ਹੈ। [17]ਤਨ ਦੀ ਅਹੰਤਾ ਦੂਰ ਕੀਤੀ ਹੈ। [18]ਮਾਸ ਨਾਲ ਪੂਜਦੇ ਹਨ ਸਾਰੇ ਦੇਵਤਿਆਂ ਨੂੰ।

*ਪਾਃ–ਗੁਰ।

ਕੋ ਧਾਨਾ। ਕਰਹੁ ਅਹਾਰ ਧਾਰਿ ਅੱਗਯਾਨਾ। ਪੂਰਬ ਗਹਿ ਤੁਮ ਨਰਕਹਿੰ ਪਾਵੈਂ। ਪੁਨ ਪਾਛੈ ਤੇ ਸੋਇ ਸਿਧਾਵੈਂ ॥੬੩॥ ਆਪ ਨ ਬੂਝਹੁ ਲੋਕ ਬੂਝਾਵਹੁ। ਪਾਂਡੈ! ਖਰੇ ਸਿਆਨ ਕਹਾਵਹੁ। ਮਾਸਾਦਿਕ ਤੇ ਤ੍ਰਿਭੁਵਣ ਜੋਊ। ਸਭਿਹੀ ਜਲ ਤੇ ਉਤਪਤਿ ਹੋਊ ॥ ੬੪॥ ਜੋ ਤਮਾਗੋ ਜਲ ਕੈ ਰਸ ਰਾਸੀ[1]। ਸੋ ਪੰਛਤ ਹੈ ਹੈ ਸੰਨਯਾਸੀ। ਦੰਭ ਧਾਰਿ ਤੁਮ ਜਗ ਬਿਰਮਾਯਾ[2]। ਆਗੈ ਪਾਵੋ ਬਹੁਤ ਸਜਾਯਾ[3] ॥੬੫॥ ਇਉਂ ਜਬ ਭਾਖਨੋ ਸ਼੍ਰੀ ਗੁਣ ਐਨਾ। ਤੁਸ਼ਨ ਭੇ ਸਭਿ,ਆਇ ਨ ਬੈਨਾ।ਝੂਠ ਕਿ ਠਹਿਰਹਿ ਸਾਚ ਅਗਾਰੀ।ਜਿਉਂ ਕਾਇਰ ਪਿਖਿ ਸੂਰ ਉਦਾਰੀ॥੬੬॥ਨਾਨੂੰ ਦੈ ਕਰ ਬੰਦਿ ਉਚਾਰਾ।'ਹੇ ਫ਼ਕੀਰ! ਕਯਾ ਨਾਮਤੁਮਾਰਾ?'।ਕਹੈਂਗੁਰੂ'ਹਮ ਨਾਨਕ ਨਾਮੂ।ਸੇਵਕ ਨਿਰੰਕਾਰਸੁਖਧਾਮੂ' ॥੬੭॥ਸੁਨਿ ਕਰਿ ਨਾਨੂੰ ਸ਼ੂਨ ਮਝਾਰਾ। ਨਿਜ ਸੰਗਿਨਿ ਸੋਂ ਬਚਨ ਉਚਾਰਾ। 'ਲਿਖਨੋਭਵਿੱਖਤ[4] ਮਹਿੰ ਇਤਿਹਾਸੂ। ਸ਼੍ਰੀ ਨਾਨਕ ਅਵਤਾਰ ਪ੍ਰਕਾਸ਼ੂ॥੬੮॥ ਯਾਂਤੇ ਮੈਂ ਨਿਜ ਨਾਮ ਧਰਾਵਾ।ਬਿੱਦਯਾ ਬਲਜੀਤੀ ਸਭਿ ਚਾਵਾ।ਸੋ ਮੈਂਨਹਿੰ, ਅਬ ਇਹ ਪ੍ਰਗਟਾਏ।ਜਗਤ ਉਧਾਰਨ ਕੇ ਹਿਤਆਏ॥੬੯॥ਜਿਨਕੇ ਬਚਨ ਅਤੋਲ ਅਡੋਲਾ। ਕਉਨ ਸਕੈ ਇਨ ਸਨਮੁਖ ਬੋਲਾ। ਜੋ ਸੁਨਿ ਹੈਂ ਇਨ ਕੋ ਉਪਦੇਸ਼ਾ । ਉਧਰਹਿੰ ਸੋ ਤਜਿ ਜਗਤ ਕਲੇਸ਼ਾ' ॥ ੭੦ ॥ ਅਸ ਕਹਿ ਸਭਿਨਿ ਬੰਦਨਾ ਕੀਨੀ।ਚਰਨ ਪ੍ਰੇਮ ਮਹਿੰ ਮਤਿ ਜਿਨ ਭੀਨੀ। ਬਿਨੈ ਕਰੀ ਬਹੁ ਭਾਂਤਿ ਸੁਹਾਵਨ। ਅਪਨੀ ਖਤਾ[5] ਕੇਰਿ ਬਖਸ਼ਾਵਨ ॥ ੭੧ ॥ 'ਹੇ ਪ੍ਰਭੂ! ਹਮਨੈ ਗਤਿ ਨਹਿੰ ਜਾਨੀ । ਤੂੰ ਅਵਤਰਯੋ ਸੰਤ ਗੁਨਖਾਨੀ। ਜੋ ਜਗ ਬਡੇ ਅਚਾਰਜ[6] ਹੋਵਹਿੰ । ਸੋ ਪੁਰਬਲੀ ਰੀਤਿ ਨ ਖੋਵਹਿੰ ॥ ੭੨॥ ਪੁਰਖ ਦਿਵਸ ਮਹਿੰ ਮਾਸ ਅਹਾਰਾ । ਖਾਨਿ[7], ਪੁਰਾਨ ਨ ਕਿਸੇ ਉਚਾਰਾ। ਯਾਂਤੇ ਹਮ ਤੁਮਸੋਂ ਕਛੁ ਭਾਖਾ । ਛਿਮਾ ਕਰਹੁ ਅਬ ਹਮ ਨੈ ਲਾਖਾ'॥੭੩॥ ਸੁਨਿ ਕਰਿ ਬੋਲੇ ਗੁਨੀ ਗਹੀਰਾ। 'ਹਮ ਤੋ ਧਰੀ ਦੇਗ ਮਹਿੰ ਖੀਰਾ। ਬਹੁਤੀ ਧੇਨੂ ਚੁਆਇ ਮੰਗਾਈ। ਰੀਧਹਿੰ ਪਾਇਸੁ[8] ਕੋ ਇਹ ਥਾਈਂ ॥੭੪॥ ਬਿਮਲ ਭਯੋ ਰਵਿ ਲਿਯ ਜੋ ਗ੍ਰਾਹੀ[9]। ਅਬ ਸਭਿ ਭੋਜਨ ਕਰਹੁ ਇਹਾਂ ਹੀ'।

---

[1]ਸਾਰੇ ਰਸ। [2]ਭੁਲਾ ਦਿੱਤਾ ਹੈ। [3]ਮੁਰਾਦ ਭਵਿੱਖਤ ਤੇ ਸਿਕੰਧ ਆਦਿ ਪੁਰਾਣਾਂ ਤੋਂ ਹੈ। [4]ਭੁੱਲ। [5]ਆਚਾਰਜ, ਮਹਾਨ ਪੁਰਖ। [6]ਖਾਣਾ। [7]ਖੀਰ। [8]ਸੂਰਜ ਜੋ ਗ੍ਰਸਿਆ ਗਿਆ ਸੀ ਨਿਰਛਾਇਆ ਹੋ ਗਿਆ ਹੈ।

ਢਿਗ*ਬਸਾਇ ਪੰਕਤਿ ਕਰਿਵਾਈ। ਨ੍ਰਿਪ ਸੁਤ ਸਹਿ ਪਾਇਸੁ ਵਰਤਾਈ ॥੭੫॥ਹਰਿ ਜਨ ਸੁਖ ਖਲ ਮਾਨ ਬਿਦਾਰੂ[1]।ਸ਼੍ਰੀ ਮੁਖ ਪੁਛਤਿ ਬਾਰ ਸੁ ਬਾਰੂ। ਰਿਖੀ ਮੁਨੀਸ਼ੁਰ ਔਰ ਦ੍ਵਿਜਿੰਦੂ। ਸੌਦਾਗਰ ਧਰਿ ਕਹਤਿ 'ਅਨੰਦੂ[2]'॥੭੬॥ ਪਾਇਸੁ ਦੇਖਿ ਰਿਦੈ ਬਿਸਮਾਏ। ਦ੍ਵਿਜ ਸੰਨਜਾਸੀ ਸਭਿ ਤ੍ਰਿਪਤਾਏ*। ਦਧੋ ਅਨੇਕਨ ਕੇਰ ਅਹਾਰੇ। ਭਾ ਅਤੋਟ ਅਚਰਜ ਉਰ ਧਾਰੇ ॥ ੭੭ ॥ ਤਿਹ ਛਿਨ ਨਾਨੂੰ ਪੰਡਤ ਜੋਊ।ਸਭਿਹਿਨਿ ਮਹਿੰ ਅਸ ਬੋਲਨ ਸੋਊ।'ਅਪਨ ਨਾਮ ਤੇ ਏਕ ਕਕਾਰਾ[3]। ਅਬ ਤੇ ਮੈਂ ਕਰਿ ਦੀਨ ਨਿਵਾਰਾ॥੭੮॥ਨਾਨਕ ਤੇ–ਨਾਨੂ–ਮੁਹਿ ਕਹੀਏ। ਨਾਨਕ ਨਾਮ ਇਨਹਿੰ ਕੋ ਲਹੀਏ'। ਇਸ ਪ੍ਰਕਾਰ ਕੀ ਮਹਿਮਾ ਗਾਈ। ਸੁਨਿ ਕਰਿ ਸਭਿਹਿਨਿ ਕੇ ਮਨ ਭਾਈ॥੭੯॥ ਪਦ ਪਾਹੁਲ ਬਹੁਤਨਿ ਤਬਿ ਲੀਨੀ।ਗੁਰਮਤਿ ਧਰੀ ਸਗਲ ਬਿਧਿ ਚੀਨੀ। ਸ਼੍ਰੀ ਮੁਖ ਤੇ ਅਸ ਗਿਰਾ ਉਚਾਰੀ। 'ਰਾਖਹੁ ਧਰਮ ਬਰਨ ਅਨੁਸਾਰੀ †॥੮੦॥

[1]ਹਰੀ ਜਨਾਂ ਨੂੰ ਸੁਖ ਦੇਣ, ਖਲਾਂ ਦਾ ਮਾਨ ਦੂਰ ਕਰਨ ਵਾਲੇ (ਗੁਰੂ ਜੀ)। [2]ਰਿਖੀ, ਮੁਨੀ ਬ੍ਰਾਹਮਣ, ਧਰਤੀ ਦੇ ਸੁਦਾਗਰ ਕਹਿੰਦੇ ਹਨ:–'ਆਨੰਦ' (ਅ) ਅਨੰਦ ਧਾਰਨ ਕਰਕੇ ਕਹਿੰਦੇ ਹਨ। [3]ਕੱਕਾ–ਅੱਖਰ। *ਢਿਗ...ਤੋਂ...ਤ੍ਰਿਪਤਾਏ–ਪਦ ਤੱਕ ਦੇ ਪਾਠ ਦੀ ਥਾਂ ਇਕ ਲਿਖਤੀ ਨੁਸਖੇ ਵਿਚ ਐਉਂ ਪਾਠ ਹੈ:–

ਢਿਗ ਬਿਸਾਇ ਸਭਿਹਿਨਿ ਕੋ ਸੁਆਮੀ। ਨ੍ਰਿਪ ਸੁਤ ਕੋ ਕਹਿ ਅੰਤਰਜਾਮੀ। 'ਚਾਵਰ ਆਨਿ ਦੂਧ ਮਹਿ ਪਾਵਹੁ। ਕਰ ਪਾਯਸ ਸਭ ਦਿਜਨ ਖੁਵਾਵਹੁ।' ਆਯਸੁ ਮਾਨ ਕਰੀ ਬਿਧਿ ਸੋਊ। ਚਾਵਰ ਸਿਤਾ ਆਨਿ ਕਰਿ ਦੋਊ। ਪਾਯਸ ਰੀਧ ਰਿਦੈ ਬਿਸਮਾਏ। ਦਿਜ ਸੰਨਜਾਸੀ ਸਰਬ ਜਿਵਾਏ।

ਇਨ੍ਹਾਂ ਤੁਕਾਂ ਦੇ ਹੁੰਦਿਆਂ ਫਿਰ ੭੪ ਅੰਕ ਦਾ ਅਰਥ ਐਉਂ ਲਗੇਗਾ:–ਅਸੀਂ ਫਿਰ ਧਰ ਦਿੰਦੇ ਹਾਂ ਦੇਗ ਵਿਚ ਦੁਧ, ਬਹੁਤੀਆਂ ਗਊਆਂ ਚੁਆ ਮੰਗਾਉਂਦੇ ਹਾਂ, ਏਥੇ ਖੀਰ ਨੂੰ ਰਿੰਨ੍ਹਦੇ ਹਾਂ। ਖਿਆਲ ਹੁੰਦਾ ਹੈ ਕਿ ਏਹ ਪਾਠ ਦਰੁਸਤ ਹੈ।

†ਸੂਰਜ ਗ੍ਰਹਣ ਸਮੇਂ ਹਿਰਨ ਦੇ ਮਾਸ ਦਾ ਅੱਗ ਤੇ ਰਖਣਾ ਹਿੰਦੂ ਸਿਧਾਂਤ ਦੇ ਉਲਟ ਹੈ ਐਸਾ ਕੌਤਕ ਵਰਤਾਉਣਾ ਗੁਰੂ ਜੀ ਦੀ ਮਹਾਨ ਚੋਜੀ ਤੇ ਆਤਮ ਬਲ ਵਾਲੇ ਸੁਭਾਵ ਦਾ ਲਖਾਯਕ ਹੈ। ਫਿਰ ਹਿੰਦੂ ਧਰਮ ਦੇ ਮੁੱਖਜ ਤੀਰਥ ਉੱਪਰ ਹਿੰਦੂ ਧਰਮ ਦੇ ਅਸੂਲ ਦਾ ਇਸਤਰ੍ਹਾਂ ਖੰਡਨ ਹੁੰਦਾ ਵੇਖਕੇ ਵਿਦ੍ਵਾਨ ਪੰਡਿਤ ਤੇ ਸਾਧੂ ਮਹਾਤਮਾ ਕ੍ਰੋਧਾਤੁਰ ਹੋ ਆਏ, ਗੁਰੂ ਜੀ ਨੇ ਉਨ੍ਹਾਂ ਦਾ ਖੰਡਨ ਕਰਕੇ ਸਿੱਖੀ ਮਾਰਗ ਦੱਸਿਆ, ਸੋ ਇਹ ਕਿੱਕੁਰ ਹੋ ਸਕਦਾ ਹੈ ਕਿ ਗੁਰੂ ਜੀ ਓਸੇ ਥਾਂ ਹੀ ਉਸੇ ਹਿੰਦੂ ਮਤ ਦੇ ਵਰਣਾਸ਼੍ਰਮ ਦੇ ਦੱਸੇ ਧਰਮਾਂ ਦੇ ਧਾਰਨ ਦਾ ਉਪਦੇਸ਼ ਦੇਂਦੇ ? ਇਸੇ ਅਧਜਾਯ ਦੇ ਅੰਕ ੩੭ ਵਿਚ ਆਪ ਜੀ ਕਹਿ ਆਏ ਹਨ:–'ਜੇ ਅੱਗੇਜਾਨੀ ਨਰ ਮਤਿਮੰਦੇ। ਵਰਣਾਸ਼੍ਰਮ ਕੇ ਧਰਮਹਿੰ ਫੰਦੇ' ਕਵੀ ਜੀ ਕਰਨੀ ਦਾਨੇ ਅਪਣਾ ਖੰਡਨ ਆਪ ਨਹੀਂ ਕਰ ਸਕਦੇ, ਤਾਂਤੇ ਏਹ ਸ਼ੰਸਾ ਹੈ ਕਿ ਅੰਕ ੮੦ ਦੀ ਇਹ ਤੁਕ ਅਖੇਪਕ ਹੈ।

ਸੱਤਿਨਾਮ ਸਿਮਰਹੁ ਯੁਤਿ ਪ੍ਰੀਤੀ॥ਵੰਡ ਖਾਹੁ ਭੋਜਨ ਸ਼ੁਭ ਰੀਤੀ॥ਸਤਿਗੁਰ ਬਾਨੀ ਕੋ ਅੱਭ੍ਯਾਸਾ। ਕਰਹੁ ਸਦਾ ਹ੍ਵੈ ਗ੍ਯਾਨ ਪ੍ਰਕਾਸ਼ਾ' ॥ ੯੧ ॥ ਇਸ ਪ੍ਰਕਾਰ ਕੋ ਸੁਨਿ ਉਪਦੇਸ਼ਾ। ਕਰਿ ਕਰਿ ਬੰਦਨ ਗੇ ਨਿਜ ਦੇਸ਼ਾ। ਮਹਿਮਾ ਕਰਤਿ ਜਾਤਿ ਮਗ ਮਾਂਹੀ। 'ਇਹ ਅਵਤਾਰ ਪ੍ਰਭੂ ਕੋ ਆਹੀ'॥੯੨॥ ਪੁਨ ਰਾਨੀ ਸੁਤ ਕੋ ਸੰਗਿ ਲੀਨੋ॥ਆਨਿ ਚਰਨ ਪਰ ਬੰਦਨ ਕੀਨੋ॥ਤਿਨ ਬਿਲੋਕਿ ਬੋਲੇ ਜਗਤੇਸ਼ਾ। 'ਅਬ ਤੁਮ ਜਾਹੁ ਆਪਨੇ ਦੇਸ਼ਾ॥ ੯੩॥ ਸਨਮੁਖ ਹ੍ਵੈ ਕਰਿ ਕਰਹੁ ਲਰਾਈ। ਨਹਿੰ ਠਹਿਰੈ ਅਰਿ ਜਾਹਿ ਪਲਾਈ[1]। ਸਰਬ ਰਾਜ ਤੁਮ ਅਪਨਾ ਲੀਜੈ॥ਸੱਤਿਨਾਮ ਕੋ ਜਾਪ ਜਪੀਜੈ' ॥ ੯੪ ॥ ਸੁਨਿ ਰਜਾਇ ਨਿਜ ਸਿਰ ਪਰ ਧਰਿਕੈ। ਗਮਨੇ ਛਿੱਪ੍ਰ[2] ਹਰਖ ਉਰ ਭਰਿਕੈ। ਕਹੂੰ ਕਹੂੰ ਤੇ ਸੈਨ ਬਟੋਰੀ। ਪਹੁੰਚੇ ਅਪਨੇ ਦੇਸ਼ ਬਹੋਰੀ ॥੯੫॥ ਸੈਗ ਤੁਫੰਗੋਂ[3] ਜੋਗ ਮਚਾਯੋ। ਬਹੁਤ ਸਾਰ ਸੋਂ ਸਾਰ ਬਜਾਯੋ[4]। ਪ੍ਰਬਲ ਲੋਹ ਇਨਕੋ ਭਾ ਐਸੇ। ਆਗੈ ਠਹਿਰ ਸਕੈ ਨਹਿੰ ਕੈਸੇ ॥੯੬॥ ਮਾਰਿ ਮਾਰਿ ਭਟ ਧਰਨ ਗਿਰਾਏ। ਰਿਪੁ ਦੇਖਹਿੰ ਜਨੁ ਜਮ ਇਹ ਆਏ। ਸਨਮੁਖ ਜਬ ਅਸ ਕੀਨਿ ਲਰਾਈ। ਗੁਰ ਬਰ ਤੇ ਸਭਿ ਸ਼ੱਤ੍ਰੁ ਪਲਾਈ ॥੯੭॥ ਲੀਨੋ ਸਰਬ ਜਾਇ ਨਿਜ ਦੇਸ਼ਾ। ਕਰਤਿ ਭਯੋ ਸੋ ਰਾਜ ਨਰੇਸ਼ਾ। ਪਟਨੇ ਨਗਰ ਬਿਖੈ ਰਜਧਾਨੀ। ਰਹਿਤ ਭਯੋ ਗੁਰ ਮਹਿਮਾ ਜਾਨੀ॥੯੮॥ਸ਼੍ਰੀ ਅੰਗਦ ਜੀ ਸੁਨੀਏ ਕਾਨਾ। ਤਹਿੰ ਤੇ ਸ਼੍ਰੀ ਗੁਰੁ ਕੀਨ ਪਯਾਨਾ। ਅਪਰ ਥਾਨ ਕੋ ਗਮਨੇ ਸ੍ਵਾਮੀ। ਜਗਤ ਉਧਾਰਨ ਕੇਵਲ ਕਾਮੀ[5] ॥੯੯॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਕੁਰਖੇਤ੍ਰ ਪ੍ਰਸੰਗ' ਬਰਨਨੰ ਨਾਮ ਸਪਤਮੋਂ ਅਧਜਾਯ ॥ ੭ ॥

੮. [ਚੰਡੀ ਮੰਗਲ। ਗੰਗਾ ਵਿਖੇ ਲਹਿੰਦੇ ਵਲ ਪਾਣੀ ਉਛਾਲਨਾ।]

ਦੋਹਰਾ ॥ ਖਲ ਖੰਡਨ ਜਗ ਮੰਡਨੀ ਭੁਜਦੰਡਨ ਬਰਬੰਡ ॥
ਰੁੰਡ ਕਰਨ ਅਰ ਮੁੰਡ ਭਖਿ ਜੈ ਜੈ ਚੰਡਿ ਪ੍ਰਚੰਡ ॥ ੧ ॥

ਮੰਡਨੀ=ਮੰਡਣ ਵਾਲੀ, ਸੁਆਰਨ ਵਾਲੀ।
ਭੁਜ ਦੰਡਨ=ਡੰਡੇ ਵਰਗੀਆਂ ਬਾਹਾਂ ਵਾਲੀ, (ਅ) ਦੰਡ ਦੇਣ ਦੀ ਸਮਰੱਥਾ ਵਾਲੀਆਂ ਭੁਜਾਂ ਵਾਲੀ।
ਬਰਬੰਡ=ਬਲਵੰਤ। (ਅ) ਵਰ ਵੰਡਣ ਵਾਲੀ।

[1]ਭੱਜ ਜਾਏਗਾ। [2]ਛੇਤੀ [ਸੰਸ:, ਕ੍ਸ਼ਿਪ੍ਰ]। [3]ਬੰਦੂਕਾਂ ਨਾਲ। [4]ਲੋਹੇ ਨਾਲ ਲੋਹਾ ਖੜਕਾਇਆ। [5]ਜਗਤ ਉਧਾਰਨ ਦਾ ਕੇਵਲ ਕੰਮ (ਜਿਨ੍ਹਾਂ ਨੇ ਆਪਣੇ ਜ਼ੁੰਮੇ ਲਿਆ ਹੈ)।

ਰੁੰਡ ਕਰਨ=ਸਿਰ ਤੋਂ ਧੜ ਜੁਦਾ ਕਰਨ ਵਾਲੀ। ਰੁੰਡ=ਧੜ
ਜਿਸ ਤੋਂ ਸਿਰ ਲਹਿ ਜਾਵੇ। [ਸੰਸ:, ਰੁਣ੍ਡ]
ਮੁੰਡ=ਧੜ ਤੋਂ ਕੱਟਿਆ ਸਿਰ । (ਅ) ਮੁੰਡ ਇਕ ਦੈਂਤ ਜਿਸ ਨੂੰ
ਚੰਡੀ ਨੇ ਮਾਰਿਆ ਸੀ। [ਸੰਸ:, ਮੁਣ੍ਡ=ਸਿਰ]
ਭਖਿ=ਖਾ ਜਾਣ ਵਾਲੀ। (ਅ) ਤਬਾਹ ਕਰਨ ਵਾਲੀ, ਦਲ
ਸਿੱਟਣ ਵਾਲੀ । [ਸੰਸ, ਭਕ੍ਸ਼ਜ, ਧਾਤੂ ਭਕ੍ਸ਼=੧. ਖਾਣਾ,
੨. ਤਬਾਹ ਕਰਨਾ, ੩. ਵੱਢ ਸੁੱਟਣਾ]

ਅਰਥ—ਦੁਸ਼ਟਾਂ ਨੂੰ ਖੰਡਨ ਕਰਕੇ ਜਗਤ ਨੂੰ ਸੰਵਾਰਨ ਵਾਲੀ ਡੰਡਿਆਂ ਵਰਗੀਆਂ (ਮਜ਼ਬੂਤ) ਭੁਜਾਂ ਵਾਲੀ ਤੇ ਬਲਵਾਨ, ਧੜ ਸਿਰ ਤੋਂ ਅੱਡ ਕਰਕੇ ਸਿਰ ਦਲ ਸਿੱਟਣ ਵਾਲੀ, ਤੇਜ ਵਾਲੀ ਚੰਡਿ (ਤੈਨੂੰ) ਜੋ ਹੋਵੇ ਜੋ ਹੋਵੇ ।

ਸ਼੍ਰੀ ਬਾਲਾ ਸੰਧੁਰੁ ਵਾਚ॥ ਚੌਪਈ ॥ ਸ਼੍ਰੀ ਅੰਗਦ ਸੁਨੀਏ ਇਤਿਹਾਸਾ। ਮੰਦ ਮੰਦ ਗਮਨੇ ਸੁਖਰਾਸਾ। ਆਯੋ ਸ਼੍ਰੀ ਗੰਗਾ ਕੋ ਮੇਲਾ। ਭੀਰ ਭੂਰ ਭਹਿੰ ਭਈ ਸਕੇਲਾ[1]॥੨॥ ਪੂਰਬ ਪਸ਼ਚਮ ਉੱਤਰ ਕੇਰੇ। ਨਰ ਦੱਖਣ ਕੇ ਆਇ ਘਨੇਰੇ। ਮਹਾਂ ਪੁਰਬ ਲਖਿ ਮੱਜਨ ਕਾਰਨ। ਅਨਗਨ ਨਰ ਭੇ ਕਲੁਖ ਉਤਾਰਨ ॥ ੩ ॥ ਤਹਾਂ ਜਾਇ ਡੇਰਾ ਕਿਯ ਸ੍ਵਾਮੀ। ਬਡੀ ਭੀਰ ਲਖਿ ਅੰਤਰਯਾਮੀ। ਸਭਿ ਕੇ ਰਿਦੇ ਮਲੀਨ ਬਿਲੋਕੈ।ਨਿਰਮਲ ਕਰਿ ਮਨ ਕਿਨਹੁੰ ਨ ਰੋਕੈ॥੪॥ ਰੈਨ ਬਿਤੀ ਹੋਈ ਜਬਿ ਭੋਰਾ। ਮੱਜਨ ਕਰਨ ਗਏ ਭਲਿ ਠੌਰਾ। ਕਈ ਲੱਛ[2] ਮੱਜਨ ਨਰ ਕਰਿਹੀਂ।ਭਾਉ ਭਗਤਿ ਕੋ ਉਰ ਮਹਿੰ ਧਰਿਹੀਂ ॥੫॥ ਦੇ ਸੂਰਜ ਕੋ ਨੀਰ ਘਨੇਰਾ।ਥਿਰ ਨਹਿੰ ਮਨ ਛਿਨ ਚਹੁੰਦਿਸ਼ ਫੇਰਾ। ਤਿਨ ਕੇ ਬੀਚ ਪਹੁੰਚੇ ਜਬਹੀ। ਨ੍ਹਾਨ[3] ਕੀਨ ਸ਼੍ਰੀ ਸਤਿਗੁਰ ਤਬਹੀ ॥੬॥ ਪਸ਼ਚਮ ਦਿਸ਼ਿ ਮੁਖ ਕਰਿ ਗੁਨਖਾਨੀ[4]।ਕਰ ਅੰਜੁਲ[5] ਸੋਂ ਸੀਂਚਤਿ ਪਾਨੀ। ਕਿਤਿਕ ਕਾਲ ਕਰਿ ਇਸੀ ਪ੍ਰਕਾਰਾ। ਸੁਰਸਰਿ ਕੇ ਮਧ ਖਰੇ ਉਦਾਰਾ[6] ॥੭॥ ਲੋਕ ਬਿਲੋਕਤਿ ਅਚਰਜ ਮਾਨਹਿੰ। 'ਹੈ ਇਹ ਕੌਨ', ਸਿ ਬਚਨ ਬਖਾਨਹਿੰ। 'ਹਿੰਦੂ ਕਿਧੌਂ ਤੁਰਕ ਹੈ ਕੋਈ !। ਜਾਨੀ ਜਾਇ ਨ ਇਹ ਗਤਿ ਜੋਈ'॥੮॥ ਇਸ ਪ੍ਰਕਾਰ ਉਰ ਅਚਰਜ ਧਰਿ ਕੈ। ਬੂਝਤਿ ਗੁਰ ਸੋਂ ਬਚਨ ਉਚਰਿਕੈ। 'ਹਿੰਦੂ ਕਿਧੌਂ ਤੁਰਕ ਤੂੰ ਕੋਈ?।ਕਹੋ ਸਾਚ ਨਹਿੰਰਾਖਹੁ ਗੋਈ'॥੯॥ਤੁਰਕ ਜਿ ਹੈਂ, ਗੰਗਾ ਕਿਉਂ ਆਯੋ। ਮਿਲੁ ਹਿੰਦੁਨ ਮੈਂ ਨ੍ਹਾਨ ਰਚਾਯੋ। ਜੇ ਹਿੰਦੂ,

---

[1]ਇਕੱਠੀ। [2]ਕਈ ਲੱਖ। [3]ਇਸ਼ਨਾਨ। [4]ਗੁਰੂ ਜੀ। [5]ਬੁੱਕ। [6]ਭਾਵ,ਸ੍ਰੇਸ਼ਟ ਗੁਰੂ ਜੀ। [7]ਗੁਪਤ।

ਪਸ਼ਚਮ ਮੁਖ ਕਰਿਕੈ।ਨ੍ਹਾਇ ਦੇਤਿਜਲ ਕਜਾ ਸੁ ਬਿਚਰਿਕੈ[1]?॥੧੦॥ਇਤ ਦਿਸ਼ਕਿਸ ਕਉ ਦੇਵਹਿ ਪਾਨੀ?ਕਿਹ ਕੇ ਕਹੇ ਰੀਤਿਨਈ ਠਾਨੀ?'।ਸੁਨਿ ਕਰਿ ਬੋਲੇ ਕ੍ਰਿਪਾ ਨਿਧਾਨਾ। 'ਤੁਮ ਇਤ ਦਿਸ਼ ਜਲ ਦਿਹੁ ਕਜਾ ਜਾਨਾ ? ॥੧੧॥ ਕਿਹ ਤੁਮ ਦੇਹੁ?ਕੌਨ ਤਿਹ ਲੇਈ? । ਪ੍ਰਥਮ ਬਤਾਵਹੁ ਮੁਝ ਕਉ ਸੋਈ'। ਨਰ ਬੋਲੇ 'ਜੇ ਪਿਤਰ ਹਮਾਰੇ । ਤਿਨਕੋ ਜਲ ਦੇ ਨ੍ਹਾਇ ਸਕਾਰੇ[2] ॥੧੨॥ਜਲ ਲੈ ਕਰਿ ਸੋ ਹੈਂ ਤ੍ਰਿਪਤਾਈ । ਹਮ ਕੋ ਸਦਾ ਹੋਤਿ ਸੁਖਦਾਈ'। ਸ਼੍ਰੀ ਗੁਰ ਤਿਨ ਸੋਂ ਬੈਨ ਉਚਾਰੈ।'ਕਿਤਕ ਦੂਰ ਹੈਂ ਪਿਤਰ ਤੁਮਾਰੇ?॥੧੩॥ ਜਿਨ ਕੋ ਜਲ ਤੁਮ ਦੇਤਿ ਸਦਾਈ।ਲੈ ਕਰਿ ਜੋ ਹੋਵਤਿ ਤ੍ਰਿਪਤਾਈ'। ਨਰ ਬੋਲੇ ਮਤਵਾਨਹਿੰ ਜੋਊ ।'ਕਿਤਕ ਸਹੰਸਰ[3]ਜੋਜਨ ਸੋਊ' ॥੧੪॥ ਸ਼੍ਰੀ ਗੁਰ ਸੁਨਿ ਸ਼੍ਰੋਨਨ ਤਿਨ ਬਾਨੀ।ਦੇਨਿ ਬਿਸਾਲ ਲਗੇ ਪੁਨ ਪਾਨੀ।ਪਸ਼ਚਮ ਦਿਸ਼ਾ ਬਦਨ ਕੋ ਕਰਿਕੈ। ਗੇਰਹਿੰ ਜਲ ਬਹੁ ਅੰਜੁਲ ਭਰਿਕੈ॥੧੫॥ਬੂਝਨ ਲਗੇ ਬਹੁਰ ਨਰ ਸੋਊ। 'ਤੈਂ ਨਿਜ ਬਾਤ ਬਤਾਇ ਨ ਕੋਊ।ਹਿੰਦੂ ਤੁਰਕ ਕੌਨ ਹੈ ਜਾਤੀ?।ਇਤ ਦਿਸ਼ ਜਲ ਦੇ ਕਿਹ ਤ੍ਰਿਪਤਾਤੀ?'॥੧੬॥ ਦੋਹਰਾ ॥ ਸੁਨਿਕੈ ਬੋਲੇ ਬਚਨ ਕੋ ਸ਼੍ਰੀ ਬੇਦੀ ਕੁਲਕੇਤ। 'ਜਬ ਸੁਰਸਰਿ ਨ੍ਹਾਵਨ ਅਯੋ ਪੁਰਿ* ਨਿਜ ਬੋਯੋ ਖੇਤ ॥੧੭॥ਚੌਪਈ॥ ਨਹਿੰ ਜਲ ਦੇਨ ਹਾਰ ਕੋ[4] ਪਾਛੇ । ਤਿਹਕੋ ਨੀਰ ਦੇਉਂ ਮੈਂ ਆਛੇ। ਜਾਇ ਨ ਸੂਕ, ਰਹੈ ਹਰਿਆਈ । ਨਿਤ ਪਾਨੀ ਕੋ ਦੇਤਿ ਪੁਚਾਈ॥੧੮॥ਊਚੇ ਥਲ ਬੋਯੋ ਸੁ ਕਿਦਾਰਾ[5]। ਢਰਿ ਜਾਵਤਿ ਬਰਖਾ ਕੋ ਬਾਰਾ'। ਸੁਨਿ ਨਰ, ਜਾਨਿ ਬਾਵਰੋ ਕਹੈਂ । 'ਬਾਦ ਨੀਰ ਤੂੰ ਗੇਰਤਿ ਅਹੈਂ॥ ੧੯॥ਖੇਤ ਮਾਂਹਿ ਨਹਿੰ ਜਵਹਿ ਕੈਸੇ[6]ਖਰੋ ਇਹਾਂ ਪਾਨੀ ਦੇਂ ਜੈਸੇ।ਕਹਾਂਖੇਤ, ਠਾਂਢੋ ਤੂੰ ਕਹਾਂ । ਕਿਉਂ ਪ੍ਰਾਪਤਿ ਪਾਨੀ ਹੈ ਤਹਾਂ ॥੨੦॥ ਦੋਹਰਾ ॥ ਹਰੋ ਖੇਤ ਨਹਿੰਹੋਵਈ ਤੂੰਹੈਂ ਬਡੋ ਅਜਾਨ'।ਬਹੁਤਲੋਕ ਮਿਲਿ ਤਹਿੰ ਭਏ ਬੋਲੇਕ੍ਰਿਪਾ ਨਿਧਾਨ ॥੨੧॥ਚੌਪਈ॥ 'ਸ਼੍ਰੀ ਪਰਮੇਸ਼ੁਰ ਤੁਮਹਿ ਭੁਲਾਯੋ । ਭਾਉ ਭਗਤਿ ਬਿਨ ਮਨ ਭਰਮਾਯੋ। ਮੇਰੋ ਅਹੈ ਸਮੀਪ ਕਿਦਾਰਾ।ਤਾਂਕੋਪਹੁੰਚ ਨ ਸਕਈ

---

[1]ਵਿਚਾਰਕੇ । [2]ਨ੍ਹਾ ਕੇ ਸਵੇਰੇ । [3]ਹਜ਼ਾਰਾਂ ਹੀ । [4]ਕੋਈ । [5]ਖੇਤ । [6]ਕਿਸੇ ਤਰ੍ਹਾਂ ਬੀ ।

*ਕਈ ਖੋਜਕਾਂ ਦਾ ਖਿਆਲ ਹੈ ਕਿ ਕਰਤਾਰ ਪੁਰ ਵਸਾਕੇ ਸ਼੍ਰੀ ਗੁਰੂ ਜੀ ਰੰਘਾ ਗਏ, ਸੋ ਏਹ ਪ੍ਰਸੰਗ ਤਦੋਂ ਦਾ ਹੈ, ਕਰਤਾਰ ਪੁਰ ਤਦੋਂ ਖੇਤੀਆਂ ਕਰਵਾਉਂਦੇ ਗਏ ਸੇ। ਦੇਖੋ ਸ:-ਗਯਾਨ ਸਿੰਘ ਕ੍ਰਿਤ ਇਤਿਹਾਸ ਜਿਲਦ ਪਹਿਲੀ ਸਫਾ ੧੦੩। ਇਸ ਯਾਤ੍ਰਾ ਦਾ ਸੰਮਤ ਓਥੇ ੧੫੮੭ ਬਿ: ਦਿਤਾ ਹੈ।

ਬਾਰਾ ॥ ੨੨ ॥ ਤੁਮਰੇ ਪਿਤਰ ਦੂਰ ਅਧਿਕਾਈ। ਸੋ ਜਲ ਲੈ ਕੈਸੇ ਤ੍ਰਿਪ-ਤਾਈਂ?।ਮੁਝੈ ਅਜਾਨ ਭਨਤਿ ਹੋ ਕੈਸੇ।ਬਡੇਅਜਾਨ ਭਏ ਤੁਮ ਐਸੇ'॥੨੩॥ ਅਸ ਕਹਿ ਤੁਸ਼ਨ ਭੇ ਜਗ ਸਾਈਂ।ਬੈਠਿ ਰਹੇ ਤਬ ਤਿਸਹੀ ਥਾਈਂ। ਪੁੰਜ ਮਨੁਜ ਤਹਿੰ ਮੱਜਨ ਕਰਿਹੀਂ। ਤਟ ਪਰ ਬੈਠਿ ਧਯਾਨ ਕੋ ਧਰਿਹੀਂ॥੨੪॥ ਦੋਹਰਾ ॥ ਕੋ ਸੰਧਯਾ ਲਾਗੇ ਕਰਨ ਕੋਤਿਕ ਤਰਪਨ[1] ਕੀਨ। ਤੁਸ਼ਨ ਹੋ ਬੈਠੇ ਕਿਤਿਕ ਕਰ ਮਹਿ ਮਾਲਾ ਲੀਨਿ ॥ ੨੫॥ ਚੌਪਈ ॥ ਸ਼੍ਰੀ ਗੁਰ ਸਭਿ ਕੋ ਮਨ ਕੀ ਜਾਨੈ। ਤਿਨਹਿੰ ਸੁਨਾਵੈਂ ਬਚਨ ਬਖਾਨੈ। 'ਦੇਖਹੁ ਹਿੰਦੂ ਨਰਕ ਸਿਧਾਰਹਿੰ। ਜਮ ਗਹਿ ਲੋਹਿ ਮਾਰ ਬਹੁ ਮਾਰਹਿ' ॥੨੬॥ ਨਰ ਸੁਨਿ ਕਹੈਂ 'ਜਪਤਨੈ ਹਰਿ ਨਾਈਂ'। ਕੈਸੇ ਏਹ ਨਰਕ ਕੋ ਜਾਈਂ। ਆਗੈ ਤੈਂ ਕੀਨੀ ਵਿਪਰੀਤਾ। ਅਬਿ ਕਸ ਬੋਲਤਿ ਭਯੋ? ਅਭੀਤਾ[2] !'॥੨੭॥ ਸੂਧੇ ਮਗ ਕੇ ਪਾਵਨ ਹੋਤਾ। ਪੁਨ ਬੋਲੇ ਬੇਦੀ ਕੁਲ ਕੇਤਾ। 'ਜੇ ਤੁਮ ਨਾਮ ਬਿਖੈ ਲਿਵ-ਲਾਵਹੁ। ਕਿਉਂ ਤੁਮ ਅੰਤ ਅਧੋਗਤਿ[3] ਜਾਵਹੁ॥੨੮॥ ਲੈ ਮਾਲਾ ਬੈਠੇ ਕਰ ਮਾਂਹੀ। ਮਨ ਇਸਥਰ ਇਕ ਛਿਨ ਭੀ ਨਾਂਹੀ।ਲੋਕ ਦਿਖਾਵਨ ਹਿਤ ਦਿਨ ਰਾਤੀ। ਕਰਹੁ ਦੰਭ ਬੈਠੇ ਭਲਿਭਾਂਤੀ ॥੨੯॥ ਦੋਹਰਾ ॥ ਕੈਸੇ ਜਪਤਾ ਨਾਮ ਤੂੰ ਮਨ ਪਠਿਯੋ ਮੁਲਤਾਨ। ਤੇਰੋ ਕਾਬਲ ਮਹਿੰ ਗਯੋ ਕਰੀਏ ਸਾਚ ਬਖਾਨ। ॥੩੦॥ ਚੌਪਈ ॥ ਇੰਦ੍ਰਪ੍ਰਸਤ[4] ਮਹਿੰ ਬਿਚਰਤਿ ਤੇਰਾ। ਤਕੈਂ ਲਾਭ ਹਮਾਂ ਹੋਇ ਘਨੇਰਾ'।ਜਹਿੰ ਜਹਿੰਮਨਸਭਿਹਿਨਿਕੋ ਗਏ।ਸ਼੍ਰੀਗੁਰ ਤਹਾਂ ਬਤਾਵਤਿ ਭਏ॥੩੧॥ਸਭਿਮਾਨਵ ਨੇ ਸੁਨਿ ਅਸ ਬੈਨੀ।ਜਾਨਜੋ-ਪਰਮੇਸ਼ੁਰ ਗਤਿਦੈਨੀ-। ਹਾਥ ਬੰਦਿ ਹੋਏ ਮਨ ਦੀਨੈ। ਚਰਨ ਕਮਲ ਪਰ ਬੰਦਨ ਕੀਨੈ ॥ ੩੨ ॥ ਬਿਨੈ ਭਨਤਿ 'ਭੂਲੇ ਹੈਂ ਤੁਮਤੇ। ਬਖਸ਼ਹੁ ਗੁਨਹਿੰ ਭਏ ਜੋ ਹਮਤੇ।ਮਹਿਮਾ ਆਗੈ ਹਮ ਨਹਿੰ ਜਾਨੀ।ਅਬ ਜਾਨੀ ਤੁਮ ਹੋ ਗਤਿਦਾਨੀ' ॥੩੩॥ ਦੋਹਰਾ ॥ ਭਰਪਣ ਮਾਲਾ ਭਜਿ ਸਭੈ ਠਾਕੁਰ ਪੂਜਾ ਛੋਰਿ। ਆਵਹਿੰ ਗੁਰੂ ਸਮੀਪ ਸਭਿ ਬੰਦਹਿੰ ਦੈ ਕਰ ਜੋਰਿ ॥੩੪॥ ਚੌਪਈ॥ 'ਅਬ ਤੁਮ ਸਿੱਖ ਆਪਨੇ ਕਰਿਯੋ। ਪਦ ਰਜ[5] ਦੇਯ ਪਾਪ ਪਰਹਰਿਯੋ। ਭੂਲੇ ਹਮ ਮਗ ਦੇਹੁ ਬਤਾਈ। ਮਹਾਂ ਪੁਰਖ ਤੁਮ ਹੋ ਗਤਿਦਾਈ ॥ ੩੫ ॥ ਗੁਰੂ ਹਮਾਰੇ ਭੇ ਤੁਮ ਅਬਹੀ'। ਇਮ ਪੂਕਾਰ ਕਹਿ ਬੰਦੈਂ ਸਭਿਹੀ। ਸ਼੍ਰੀ ਗੁਰ ਕਹੈਂ 'ਸੁਨਹੁ ਰੇ ਲੋਕੋ। ਕੈਸੇ ਸਿੱਖ

[1]ਪਿਤਰਾਂ ਨੂੰ ਪਾਣੀ ਦੇਣਾ ਉਨ੍ਹਾਂ ਨੂੰ ਤ੍ਰਿਪਤ ਕਰਨ ਵਾਸਤੇ। [2]ਹਰੀ ਦਾ ਨਾਮ। [3]ਹੇ ਨਿਡਰ! [4]ਨੀਚ ਗਤੀ ਨੂੰ। [5]ਦਿੱਲੀ। [6]ਚਰਨਾਂ ਦੀ ਧੂੜੀ।

ਕਰੌਂ ਤੁਮਨੋਂ[1] ਕੋ? ॥ ੩੬ ॥ ਮਨ ਮਲੀਨ ਤੁਮ ਕਰੁ ਗੁਰ ਔਰੇ। ਸਮਝਤਿ ਹੌ ਤੁਮ ਹਮ ਕੋ ਬੌਰੇ'। ਕਹੈਂ ਸੁ ਨਰ 'ਅਬ ਤਜੈਂ ਨ ਤੁਮ ਕੋ। ਇਉਂ ਕਹਿ ਬੈਨ ਕੁਲਾਵਤਿ ਹਮਕੋ' ॥੩੭॥ ਦੋਹਰਾ ॥. ਰਹੇ ਚਰਨ ਲਪਟਾਇ ਜਬ ਗੁਰੂ ਮ੍ਰਿਦੁਲ ਕਹਿ ਬੈਨ।ਸਭਿ ਕੋ ਦੇ ਸੰਤੋਖ ਤਬਿ ਬੈਠਿ ਗਏ ਗੁਨਐਨ॥੩੮॥ ਚੌਪਈ॥ਤਿਨਕੋ ਭੋਜਨ ਭਯੋ ਤਿਆਰੀ।ਸਭਿ ਨਰ ਗੁਰਸੋਂ ਗਿਰਾ ਉਚਾਰੀ। 'ਕਰੁਨਾ ਕਰਿ ਅਹਾਰ ਕੋ ਕੀਜੈ। ਜਨਮ ਸਫਲਤਾ ਹਮ ਕੋ ਦੀਜੈ'॥੩੯॥ ਗੁਰੂ ਕਹੈਂ 'ਨਹਿੰ ਭੋਜਨ ਖਾਵੌਂ। ਤੁਮਰੇ ਸੰਗਿ ਨ ਕਤਹੂੰ ਜਾਵੌਂ'। ਸੁਨਹੁ ਗੁਰੂ'ਹਿਤ ਸ਼੍ਰੀ ਕਰਤਾਰਾ।ਉਠਿ ਕਰਿ ਅਚਿਯੋ ਆਪ ਅਹਾਰਾ'॥੪੦॥ਸੁਨਿ ਇਉਂ ਸੰਗਿ ਚਲੇ ਸੁਖਦਾਈ। ਜਹਾਂ ਰਸੋਈ ਤਿਨਹਿੰ ਬਨਾਈ। ਪਹੁੰਚੇ ਜਾਇ ਤਾਂਹਿ ਕੇ ਡੇਰੇ। ਉਰ ਸ਼ਰਧਾ ਤਿਨ ਵਧੀ ਵਧੇਰੇ ॥ ੪੧ ॥ ਦੋਹਰਾ ॥ ਪਟ ਉਤਾਰ ਖੱਤ੍ਰੀ ਦਿਜਨ ਚੌਕੇ ਬੈਠੇ ਜਾਇ। ਪਦ ਪਖਾਰ ਕਾਰੀ ਕਰੀ[2] ਗੁਰ ਅੰਤਰ ਬੈਸਾਇ ॥੪੨॥ ਚੌਪਈ॥ ਤਿਨ ਸੋਂ ਸ਼੍ਰੀ ਗੁਰ ਗਿਰਾ ਅਲਾਈ। 'ਭਿਟਿਓ ਚੌਕਾ ਦਿਯੋ ਗਵਾਈ। ਕਿਉਂ ਕਾਢਤਿ ਹੌ ਇਹਠਾਂ ਕਾਰਾ ?। ਅੰਤਰ ਚੌਕਾ ਭਯੋ ਖੁਆਰਾ' ॥ ੪੩ ॥ ਸੁਨਿ ਕਹਿ ਬਿੱਪ੍ਰਨ ਬੈਨ ਅਲਾਯੋ। 'ਬਹੁ ਸੁਚਿ ਸੋਂ ਭੋਜਨ ਕਰਿਵਾਯੋ। ਚੌਕਾ ਗੋਬਰ ਕੋ ਕਰਿ ਲੀਨਾ। ਨਿਕਟਿ ਨ ਕੋਊ ਆਵਨ ਦੀਨਾ ॥ ੪੪ ॥ ਸਮਧਾ[3] ਧੋਇ ਅੰਨ ਚੁਨ ਸਭਿ ਹੀ। ਬੈਠਿ ਹੰਦੂਰ ਕਰਾਯੋ ਅਬਹੀ। ਭਿਟੀ ਰਸੋਈ ਕਿਹ ਤੇ ਦੇਖੀ?। ਸੁਚ ਸੰਜਮ ਹਮ ਕੀਨ ਵਿਸ਼ੇਖੀ'॥੪੫॥ਦੋਹਰਾ॥ਬੋਲੇ ਸ਼੍ਰੀ ਨਾਨਕ ਬਹੁਰ 'ਜਾਵਦ ਤੁਮ ਨਹਿੰ ਆਇ।ਤਾਵਦ ਚੌਕਾ ਸੁੱਧ ਥੋ ਅਬ ਤੁਮ ਦਯੋ ਗਵਾਇ॥੪੬॥ਚੌਪਈ॥ ਤੁਮਰੇ ਸੰਗ ਚੜੇ ਹੈਂ ਨੀਚੂ।ਭਿਟਿਓ ਚੌਕਾ ਆਏ ਬੀਚੂ'।[4]'ਸ਼੍ਰੀਗੁਰ!ਹਮਕੋ ਦੀਸਤਿ ਨਾਂਹੀ। ਕਹਾਂ ਚਢੇ ਹੈਂ ਚੌਕੇ ਮਾਂਹੀ ॥੪੭ ॥ ਸੁਚ ਸੋਂ ਬਨੀ ਰਸੋਈ ਸਾਰੀ। ਅਚਹੁ ਅਹਾਰ ਕ੍ਰਿਪਾ ਨਿਜ ਧਾਰੀ। ਜੇ ਨਹਿੰ ਅਚੋ ਬਤਾਵੋ ਹਮਕੋ।ਦੀਸਹਿੰ ਨੀਚ ਚਢੇ ਜੋ ਤੁਮਕੋ ॥੪੮॥ਬਿਨਾਂ ਬਤਾਏ ਸਾਚ ਨ ਜਾਨਹਿੰ।ਅਸਮਤਿ ਨਹਿੰ ਜੇ ਆਪ ਪਛਾਨਹਿੰ'।ਇਉਂ ਸੁਨਿਕੈ ਮਨੁਜਨ ਤੇ ਬਾਨੀ।ਇਕ ਸਲੋਕ ਉਚਰਸੋ ਗੁਨਖਾਨੀ ॥ ੪੯ ॥ ਸ਼੍ਰੀ ਮੁਖਵਾਕ ॥ ਸਲੋਕ ਮਃ ੧ ॥

ਕੁਬੁਧਿ ਭੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥ ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥

[1]ਤੁਹਾਨੂੰ। [2]ਲਕੀਰ ਕੱਢੀ। [3]ਲਕੜਾਂ। [4]ਦਿਜ ਬੋਲੇ।

ਦੋਹਰਾ ॥ 'ਚੌਕਾ ਇਨ ਕੇ ਚਢੇ ਤੇ ਭਿਟਿਓ ਗਯੋ ਗਵਾਇ।
ਮਨ ਕੇ ਮੁਨਸਬ ਹੋਇ ਕੇ ਗੁਨਹੁ ਜਿ ਬਨਜੋ ਬਨਾਇ' ॥ ੫੦ ॥
ਸੋਰਠਾ॥'ਕਿਹ ਬਿਧਿ ਹੋਇ ਪੁਨੀਤ ?ਕਹਹੁ ਗੁਰੂ !'ਬੂਝੈਂ ਸੁ ਨਰ।
ਦੇਖੀ ਤਿਨ ਕੀ ਪ੍ਰੀਤਿ ਦਯਾ ਸਿੰਧੁ ਬੋਲਤਿ ਭਏ ॥ ੫੧ ॥

ਸਲੋਕ ॥ ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥ ਨਾਨਕ ਅਗੈ ਊਤਮ ਸੋਈ ਜਿ ਪਾਪਾਂ ਪੰਦਿ ਨ ਦੇਹੀ ॥ ੧ ॥

ਚੌਪਈ॥'ਇਉਂ ਪੁਨੀਤ ਜੇ ਚਉਕਾ ਹੋਇਭਿਟਿਓ ਜਾਇ ਨ ਕਬਹੂੰ ਸੋਇ। ਇਸ ਪ੍ਰਕਾਰ ਤੁਮ ਉਰ ਮਹਿੰ ਧਾਰਹੁ। ਮਨ ਮਲੀਨਤਾ ਸਰਬ ਨਿਵਾਰਹੁ' ॥੫੨॥ ਸ਼੍ਰੀ ਨਾਨਕ ਕੇ ਸੁਨਿ ਬਚ ਐਸੇ। ਉਰ ਮਹਿੰ ਗੁਨਤਿ ਹੁਤੋ ਮਨ ਜੈਸੇ।ਜਾਨੇ ਅਪਨੇ ਸਰਬ ਬਿਕਾਰਨਾ।ਚਹਿਤਿ ਭਏ–ਅਬਕਿਉਂ ਹੂੰ ਟਾਰਨ– ॥ ੫੩ ॥ ਅਵਰ ਠੌਰ ਤੇ ਮਨ ਕੋ ਮੋਰਾ[1]* । ਸ਼੍ਰੀ ਗੁਰ ਪਗ ਮਹਿੰ ਨਿਸ਼ਚਾ ਜੋਰਾ।ਬਿਨੈ ਭਨਤਿ 'ਹਮ ਕੋ ਸਿਖ ਕੀਜੈ। ਸ਼ਰਨ ਪਰੇ ਕੀ ਲਾਜ ਰਖੀਜੈ ॥ ੫੪ ॥ ਦੋਹਰਾ ॥ ਜਿਉਂ ਜਾਨਹੁ ਤਿਉਂ ਤਾਰੀਏ ਔਰ ਨ ਹਮ ਕੋ ਥਾਇ ॥ ਪਰਮੇਸ਼ੁਰ ਕੋ ਰੂਪ ਹੋ ਜਪੈਂ ਤਿਹਾਰੋ ਨਾਇ' ॥੫੫॥ ਚੌਪਈ ॥ ਲਖੇ ਦੀਨ ਗੁਰ ਬੈਨ ਉਚਾਰੇ।'ਜਿਤਨੋ ਹੈ ਧਨ ਪਾਸ ਤੁਮਾਰੇ। ਪਰਮੇਸ਼ੁਰ ਹਿਤ ਸਰਬ ਲੁਟਾਵਹੁ। ਪੁਨ ਸਿਖ ਹੋਇ ਪਰਮ ਸੁਖ ਪਾਵਹੁ'॥੫੬॥ ਤਿਹ ਛਿਨ ਜਿਨ ਜਿਨ ਮਾਨੀ ਆਇਸੁ। ਸਰਬ ਦਰਬ ਕੋ ਦੀਨ ਲੁਟਾਇਸ। ਤਿਨ ਪਰ ਮਿਹਰ ਦ੍ਰਿਸ਼ਟਿ ਜਗਤੇਸ਼ਾ।ਸੱਤਿਨਾਮ ਕੋ ਦਿਯ ਉਪਦੇਸ਼ਾ॥੫੭॥ਪ੍ਰੇਮ ਨਾਮ ਕੋ ਰੰਗ ਚਢਾਵਾ। ਮਨ ਕੋ ਸ਼ਾਂਤਿ ਦਈ ਸੁਖ ਪਾਵਾ। ਅੰਤ ਕਾਲ ਮਹਿੰ ਸ਼ੁਭ ਗਤਿ ਪਾਈ। ਜੀਵਤਿ ਨਾਮ ਬਿਖੈ ਲਿਵ ਲਾਈ॥੫੮॥ਦੋਹਰਾ॥ ਇਸ ਪ੍ਰਕਾਰ ਸੋ ਸਿਖ ਕਰੇ ਰੈਨ ਭਈ ਪੁਨ ਆਇ।ਸ਼੍ਰੀਰੰਗਾ ਤਨ ਧਾਰਿਕੈ ਚਲਿ ਪਹੁੰਚੀ ਤਿਹ ਥਾਇੰ ॥ ੫੯ ॥ ਚੌਪਈ ॥ ਕੰਚਨ ਥਾਰ[2] ਲਿਯੇ ਨਿਜ ਹਾਥਾ । ਭਰੇ ਨਿਹਕ[3] ਮੁਕਤਾ[4] ਕੇ ਸਾਥਾ। ਧਰੀ ਭੇਟ ਸ਼੍ਰੀ ਗੁਰੂ ਅਗਾਰੀ। ਕਰਿ ਪਦ ਬੰਦਨ ਗਿਰਾ ਉਚਾਰੀ ॥੬੦॥ 'ਦੁਸ਼ਤਰ ਅਤਿ ਕਲਿਮਲ ਕਲਿ ਕਾਲਾ। ਮੋ ਤੇ ਸਹੋ ਨ ਜਾਇੰ ਕ੍ਰਿਪਾਲਾ !। ਕ੍ਰਿਪਾ ਧਾਰਿ ਸੋ ਕਰਹੁ ਉਪਾਈ। ਜਾਂ ਤੇ ਹੂੰ ਸੁਖ ਮੋਹਿ ਸਦਾਈ॥੬੧॥ਤੁਮ ਉਪਕਾਰ ਕਰਨ ਕੇ ਹੇਤਾ। ਦੇਹਿ ਧਰੀ ਬੇਦੀ ਕੁਲ ਕੇਤਾ !'। ਸੁਨਿ ਕਰਿ ਸੁਰਸਰਿ ਕੀ ਅਸ ਬਾਨੀ। ਕ੍ਰਿਪਾ ਧਾਰਿ

[1]ਮੋਰਿਆ। [2]ਨਾਮ। [3]ਥਾਲ। [4]ਹੀਰੇ। [5]ਮੋਤੀਆਂ। *ਪਾ:—ਅਪਨੇ ਗਰ ਮਹਿੰ ਜੰਵ ਤੋਰਾ।

ਬੋਲੋ ਗੁਨ ਖਾਨੀ॥ ੬੨ ॥ 'ਜੇ ਪਰਮੇਸੁਰ ਪਰਮ ਪਿਆਰੇ। ਕਰਹੁ ਧਯਾਨ ਤਿਨ ਸੰਝ ਸਕਾਰੇ[1]।ਤੋ ਮਹਿੰ ਚਰਨ ਆਨਿ ਜਬ ਪਾਵੈਂ। ਤਤਛਿਨ ਤੁਮਰੇ ਕਲੁਖ ਨਸਾਵੈਂ ॥੬੩॥ ਜਿਉਂ ਆਵਤਿ ਕਾਤਿਕ ਕੋ ਮਾਸਾ। ਬਿਮਲ ਸੁੱਧ ਹੈ ਜਾਤਿ ਅਕਾਸ਼ਾ। ਤਿਉਂ ਨਿਰਮਲ ਹੋਵੈਂ ਤਤਕਾਲਾ। ਸੈਤਨ ਲੱਛਨ ਸੁਨਹੁ ਰਸਾਲਾ ॥੬੪॥ ਸੁਕਤਾ ਰਜਤ ਜਗਤ ਕੋ ਜਾਨਤਿ[2]। ਹਰਖ ਸ਼ੋਕ ਮਹਿੰ ਰਹਤਿ ਸਮਾਨਤ[3]। ਮ੍ਰਿਦੁਲ ਰਿਦਾ, ਨਿਤ ਪਰਉਪਕਾਰੀ। ਬਿਖੈ ਬਾਸ਼ਨਾ ਉਰ ਤੇ ਜਾਰੀ[4]॥੬੫॥ਪਰ ਦੁਖ ਦੇਖਿ ਦੁਖੀ ਹੈ ਜਾਹੀਂ। ਪਰ ਸੁਖ ਲਖਿ ਹਰਖੈਂ ਮਨ ਮਾਂਹੀ। ਹਰਿ ਸਿਮਰਨ ਕੇ ਰੰਗੇ ਰੰਗਾ। ਦ੍ਵੈ[5] ਨ ਮੋਹ ਨ ਮਾਨ ਉਤੰਗਾ* ॥੬੬॥ ਤਿਨਕੇ ਚਰਨ ਸੰਗ ਅਘ ਤੇਰੇ। ਹੋਹਿੰ ਨਸ਼ਟ ਨਹਿੰ ਲਾਗਹਿ ਦੇਰੇ[6]। ਸ਼੍ਰੀ ਰੰਗਾ ਜੀ ਸੁਨਿਕੈ ਗਾਥਾ। ਪਰਸੇ ਹਾਥ[7] ਪੈਰ ਜਗਨਾਥਾ॥੬੭॥ਦੋਹਰਾ॥ਪਰਸਤਿ ਹੀ ਨਿਰਮਲ ਭਈ ਜਿਉਂ ਪਟ ਸਾਬਨ ਸਾਥ। ਕਹਤਿ 'ਉਪਾਇਨ ਲੀਜੀਏ ਤੁਮ ਹੋ ਦੀਨਾ ਨਾਥ'॥੬੮॥ਚੌਪਈ॥ ਸੁਨਿ ਕਰਿ ਸ਼੍ਰੀਗੁਰ ਬੈਨ ਉਚਾਰੇ। 'ਇਹ ਧਨ ਨਹਿੰ ਕਿਛੁ ਕਾਜ ਹਮਾਰੇ। ਸਰਬ ਵਸਤੁ ਕੋ ਕਰਹੁ ਭੰਡਾਰਾ। ਹਿਤ ਪਰਮੇਸ਼ੁਰ ਦੇਉ ਅਹਾਰਾ' ॥੬੯॥ ਗੰਗ ਕਹੈ'ਧਰਿ ਕ੍ਰਿਪਾ ਗੁਸਾਈਂ'। ਤੁਮ ਭੀ ਆਸਨ ਅਚਹੁ ਤਹਿੰ ਆਈ'। ਇਸ ਪ੍ਰਕਾਰ ਕਹਿ ਬ੍ਰਹੁਰ ਪਧਾਰੀ। ਭਈ ਭੋਰ ਉਦਤਨੋ ਤਿਮਰਾਰੀ[8] ॥ ੭੦॥ ਤਬ ਹੀ ਸੁਰਸਰਿ ਕੀਨ ਭੰਡਾਰਾ। ਨਾਨਾ ਬਿਧਿ ਕੋ ਬਨੇ ਅਹਾਰਾ। ਸਰਬ ਸੁਰਨ ਕੋ ਕੀਨ ਅਵਾਹਨ[9]।ਤਿਹ ਛਿਨ ਆਏ ਜਹਿੰ ਜਲ ਪਾਵਨ[10] ॥੭੧॥ ਨਾਰਦ ਸ਼੍ਰੀ ਧ੍ਰੁਹਮਾ ਸੰਗ ਆਵਾ।ਗੌਰੀ ਸ਼ੋਂ ਸ਼੍ਰੀ ਸ਼ਿਭੁ ਸੁਹਾਵਾ। ਸਸਿ[11] ਸਵਿਤਾ[12],ਸਨਿਕਾਦਿਕ, ਪਾਵਕ[13]। ਬਰੁਨ, ਕੁਬੇਰੁ, ਸਮੀਰ[14], ਬਿਨਾਇਕ[15]॥੭੨॥ ਇੰਦ੍ਰ ਆਦਿ ਜੋ ਹੈਂ ਸੁਰ[16] ਸਾਰੇ। ਸਭਿ ਆਏ ਸੁਰ ਨਦੀ[17] ਹਕਾਰੇ'। ਰਿਖਿ ਮੁਨਿ ਜਤੀ ਸਤੀ ਸੰਨਯਾਸੀ। ਤਪੀ ਦਿਗੰਬਰ ਆਏ ਰਾਸੀ ॥੭੩॥ ਸੁਰ ਸਭਿ ਦੁਤਿਧ ਰੂਪ ਕੋ ਧਾਰੇ। ਸ਼੍ਰੀ ਨਾਨਕ ਪੁਨ ਤਹਾਂ ਪਧਾਰੇ। ਮਿਲਿਕੈ ਸਰਬ ਕਰਹਿੰ ਪਦਬੰਦਨ।ਮਹਿਮਾ ਜਾਨਹਿੰ ਕਲੁਖ ਨਿਕੰਦਨ[18]

---

[1]ਸ਼ਾਮ ਸਵੇਰੇ। [2]ਸਿੱਪੀ ਵਿਚ ਜਿਵੇਂ ਚਾਂਦੀ ਦਾ ਭੁਲੇਖਾ ਹੁੰਦਾ ਹੈ ਤਿਵੇਂ ਓਹ ਜਗਤ ਨੂੰ ਜਾਣਦੇ ਹਨ ਕਿ (ਨਾਸ਼ਮਾਨ ਹੈ) ਭੁਲੇਵਾ ਹੈ। [3]ਇਕੋ ਜਹੇ। [4]ਸਾੜੀ। [5]ਵੈਰ। [6]ਹਥਾਂ ਨਾਲ। [7]ਸੂਰਜ ਚੜ੍ਹਿਆ। [8]ਸੱਦਿਆ। [9]ਪਵਿੱਤ੍ਰ ਜਲ ਵਾਲੀ ਭਾਵ ਗੰਗਾ। [10]ਚੰਦਰਮਾ। [11]ਸੂਰਜ। [12]ਅਗਨੀ। [13]ਵਾਯੂ। [14]ਗਣੇਸ਼। [15]ਦੇਵਤੇ। [16]ਭਾਵ ਗੰਗਾ ਦੇ। [17]ਭਾਵ ਗੁਰੂ ਜੀ ਦੀ। *ਪਾ:—ਅਨੰਗਾ

॥੭੪॥ ਔਰ ਸੇਵ ਸੁਰ ਸਰਬ ਸਮ੍ਹਾਰੀ। ਕਰਨੀ ਜੋ ਅਹਾਰ ਕੀ ਤਮਾਰੀ। ਸ਼੍ਰੀ ਨਾਨਕ ਕਰ ਮਹਿੰ ਜਲ ਧਾਰਨ। ਸਾਂਝੀ ਸੇਵਾ ਚਰਨ ਪਖਾਰਨ* ॥ ੭੫ ॥ ਇਸ ਪ੍ਰਕਾਰ ਸਭਿ ਅਚਨੋ ਅਹਾਰਾ। ਉਰ ਹਰਖੇ ਗੁਰ ਦਰਸ ਨਿਹਾਰਾ॥ਬਹੁਰੋ ਕਰਿਕਰਿ ਚਰਨ ਪ੍ਰਨਾਮੂ॥ਗਮਨ ਕਿਯੋ ਸਭਿ ਅਪਨੇ ਧਾਮੂ ॥ ੭੬ ॥ ਪੁਨ ਸ਼੍ਰੀ ਗੰਗਾ ਬੰਦਨ ਕਰਿ ਕੈ। ਅਪਨ ਪ੍ਰਵਾਹ ਸਮਾਈ ਬਰਿਕੈ। ਜਿਉਂ ਹਿਮ[1] ਕੀ ਪੁਤਰੀ[2]ਕਿਤ ਹੋਇ। ਲਗੇ ਤੇਜ[3] ਜਲ ਹੋਵਤਿ ਸੋਇ॥ ॥ ੭੭ ॥ ਦੋਹਰਾ ॥ ਮਿਲਹਿੰ ਪਰਸਪਰ ਨਰ ਕਹੈਂ 'ਕਿਨ ਭੰਡਾਰਾ ਕੀਨ?'। ਸਭਿ ਕੋ ਸੰਸੈ ਹੋਤਿ ਭਾ ਨਾਮ ਨ ਕਿਨਹੂੰ ਚੀਨ॥ ੭੮ ॥ ਚੌਪਈ ॥ਕਿਤਿਕ ਦਿਵਸ ਗੰਗਾ ਕੇ ਤੀਰਾ। ਕੁਗਤਿ ਦ੍ਰਿੜਾਈ ਗੁਨੀ ਗਹੀਰਾ। ਪੁਨ ਅੱਗ੍ਰਜ ਕੋ ਕੀਨ ਪਯਾਨਾ। ਜਿਨਕੇ ਨਾਮ ਜਪੇ ਦੁਖ ਹਾਨਾ ॥ ੭੯ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਗੰਗਾ ਪ੍ਰਸੰਗ' ਬਰਨਨੰ ਨਾਮ ਅਸ਼ਟਮੋ ਅਧਜਾਯ ॥ ੮ ॥

੯. [ਸ਼ਾਰਦਾ ਮੰਗਲ। ਬ੍ਰਿਜ, ਅਯੁੱਧਜਾ, ਤੇ ਕਾਂਸ਼ੀ ਦੇ ਲੋਕਾਂ ਪ੍ਰਤਿ ਉਪਦੇਸ਼]

ਦੋਹਰਾ ॥ ਜਗਤਿ ਜੋਤਿ ਜਗਮਗਤਿ ਜੁਤ ਨਿਤ ਅਭਿਮਤ ਚਿਤ ਦੇਤਿ।
ਸੂਲ ਹਰੀ ਮੰਗਲ ਕਰੀ ਜੈ ਜੈ ਕ੍ਰਿਪਾ ਨਿਕੇਤ ॥ ੧ ।

---

[1]ਬਰਫ। [2]ਪੁਤਲੀ। [3]ਗਰਮੀ ਲੱਗਿਆਂ।

*ਕਵਿ ਜੀ ਦਾ ਅਭਿਪ੍ਰਾਯ ਸਤਿਗੁਰ ਜੀ ਦੀ ਨਿੰਮ੍ਰਤਾ ਦਿਖਾਲਕੇ ਗੁਰੂ ਸਿੱਖਾਂ ਨੂੰ ਇਸ ਸ਼ੁਭ ਗੁਣ ਦਾ ਉਪਦੇਸ਼ ਕਰਨੇ ਤੋਂ ਹੈ, ਦੇਉਤਾ ਪੂਜਣ ਦਾ ਭਾਵ ਨਹੀਂ। ਕ੍ਰਿਸ਼ਨ ਈਸਾ ਆਦਿ ਨੇ ਭੀ ਚਰਨ ਧੋਣ ਦੀ ਸੇਵਾ ਕੀਤੀ ਲਿਖੀ ਹੈ।

†ਇਸ ਗੰਗਾ ਦੀ ਕਥਾ ਤੋਂ ਕਵਿ ਜੀ ਦੀ ਮੁਰਾਦ ਇਸ ਅਸੂਲ ਦੇ ਪ੍ਰਤੀਪਾਦਨ ਕਰਨ ਦੀ ਜਾਪਦੀ ਹੈ ਜੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਹੈ:—

ਗੰਗਾ ਜਮਨਾ ਗੋਦਾਵਰੀ ਸਰਸ੍ਤੀ ਤੇ ਕਰਹਿ ਉਦਮੁ ਧ੍ਰੂਰਿ ਸਾਧੂ ਕੀ ਤਾਈ ॥ ਕਿਲ-
ਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧ੍ਰੂਰਿ ਗਵਾਈ ॥ ੧ ॥
[ਮਲਾਰ ਮ: ੪

ਗੁਰੂ ਨਾਨਕ ਦੇਵ ਗੁਰਮੁਖ ਹੈਨ, ਗੁਰੂ ਹੈਨ, ਗੋਬਿੰਦ ਰੂਪ ਹੈਨ, ਉਹਨਾਂ ਦਾ ਵਜੂਦ ਸਭ ਤੀਰਥਾਂ ਦੇਵਤਿਆਂ ਤੋਂ ਉੱਚਾ ਹੈ, ਸਾਰੇ ਉਨ੍ਹਾਂ ਦੀ ਪੂਜਾ ਕਰਦੇ ਹਨ। ਇਹ ਮੁਰਾਦ ਕਵਿ ਜੀ ਇਥੇ ਅੰਕਿਤ ਕਰਦੇ ਹਨ। ਗੰਗਾ ਪ੍ਰੇਮੀਆਂ ਲਈ ਉਪਦੇਸ਼ ਹੈ ਕਿ ਉਹਨਾਂ ਦਾ ਸਤਿਗੁਰੂ ਗੰਗਾ ਤੋਂ ਬਹੁਤ ਵੱਡਾ ਹੈ ਜਿਹਾ ਕਿ:—

ਜਨ ਕੇ ਚਰਨ ਤੀਰਥ ਕੋਟਿ ਗੰਗਾ ॥ [ਬਿਹਾ: ਮ: ੫
ਅਠਿਸਠਿ ਤੀਰਥ ਗੁਰ ਕੀ ਚਰਣੀ ਪ੍ਰਭੁ ਸਦਾ ਵਿਸੋਖੁ ॥ [ਮਾਰ ਮਾਝ ਮ: ੧

{ ਜਗਤਿ ਜੋਤਿ=ਜਾਗਦੀ ਹੈ ਜੋਤ ਜਿਸ ਦੀ, ਜਿਸ ਦਾ ਪ੍ਰਕਾਸ਼ ਹੋ ਰਿਹਾ ਹੈ, ਜੋ ਜੀ ਰਹੀ ਹੈ। ਜਗਮਗਤਿ=ਚਮਕਣਾ ਜਿਸ ਦਾ ਜਗਮਗਾ ਰਿਹਾ ਹੈ, ਭਾਵ ਤੇਜ ਜਿਸ ਦਾ ਦਮਕ ਰਿਹਾ ਹੈ। ਜੁਤ=ਚਮਕਣਾ। [ਸੰਸ:, ਦ੍ਯੁਤ=ਚਮਕਣਾ]। ਅਭਿਮਤ=ਚਾਹੀ ਹੋਈ, ਮੰਗੀ ਹੋਈ [ਸੰਸ:, ਅਭਿਮਤ]। }

ਅਰਥ—ਜਾਗਦੀ ਜੋਤ ਤੇ ਜਗਮਗਾਉਂਦਾ ਹੈ ਚਮਕਣਾ (ਜਿਸ ਦਾ, ਜੋ) ਸਚਾ ਚਿਤ ਦੀ ਚਾਹੀ (ਮਨੋ ਕਾਮਨਾ) ਦੇਂਦੀ ਹੈ, (ਜੋ) ਪੀੜਾ ਦੂਰ ਕਰਨ ਵਾਲੀ, ਮੰਗਲ ਕਰਨ ਵਾਲੀ ਤੇ ਕ੍ਰਿਪਾ ਦਾ ਘਰ ਹੈ (ਤੈਨੂੰ) ਜੋ ਜੋ ਕਾਰ ਹੋਵੇ।

ਭਾਵ—ਪਹਿਲੇ ਚਰਣ ਵਿਚ ਤੇਜ ਦੂਜੇ ਵਿਚ ਸ਼ਾਂਤਿ ਵਾਲੇ ਗੁਣ ਕੱਠੇ ਕੀਤੇ ਹਨ। ਸ਼ਾਰਦਾ ਤੇ ਚੰਡੀ ਇਕੋ ਰੂਪ ਵਿਚ ਵਰਣਨ ਹੋਏ ਹਨ, ਵਿਸ਼ੇਸ਼ ਵੇਖੋ ਅਗਲੇ ਅਧਜਾਯ ਦਾ ਮੰਗਲ।

ਸ੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ੍ਰੀ ਢੇਰੂ ਸੁਤ! ਸੁਨੀਏ ਕਥਾ। ਪਿਖੀ ਜਥਾ ਮੈਂ ਕਥਿ ਹੌਂ ਤਥਾ। ਆਗੈ ਗਮਨ ਕੀਨ ਗੁਨਖਾਨੀ। ਨਰਨ ਉਧਾਰਨ ਜਿਨ ਮਨ ਬਾਨੀ ॥ ੨ ॥ ਭੁਜੰਗਛੰਦ ॥ ਚਲੇ ਜਾਤਿ ਮੋ ਸੰਗਿ ਬੋਲੇ ਕ੍ਰਿਪਾਲਾ। 'ਅਬੈ ਦੇਖੀਐ ਕਾਨ੍ਹ[1]ਕੀ ਬ੍ਰਿੱਜ ਸ਼ਾਲਾ[2]। ਜਹਾਂ ਆਵਤਾਰੰ ਧਰਜੋ ਕੰਸਨਾਸ਼ੁ[3]ਕਿਯੋ ਹੈ ਕਲੋਲੰ ਜਸ਼ੋਧਾ[4]ਅਵਾਸੁ॥੩॥ਸ੍ਰੈਯਾ॥ਰਵਿਕੀ ਤਨਿਯਾ[5] ਜਹਿਂ ਸੁੰਦਰ ਰਾਜਤਿ[6] ਖੇਲਤਿ ਸ਼ਯਾਮ ਮਹਾਂ ਸੁਖ ਪਾਯੋ। ਗਿਰ ਪੈ ਚਢਿ ਧੇਨੁ ਚਰਾਵਨ ਕੀਨਿ ਧਰਾ ਬਹੁ ਭਾਰ ਕੋ ਜਾਂਹਿ ਮਿਟਾਯੋ। ਕੁਲ ਦੈਤਨ ਕੋ ਸਭਿ ਨਾਸ਼ ਕਰੇ ਮਿਲ ਗ੍ਵਾਰਨ ਸੰਗ ਮੈਂ ਖੇਲ ਮਚਾਯੋ'। ਹਮ ਸੋਂ ਇਹ ਬੈਨ ਕਹੇ ਜਬਲੌ, ਤਬਲੌ ਬ੍ਰਿਜ ਭੂਮ ਸਮੀਪ ਦਿਸਾਯੋ ॥ ੪ ॥ ਗਿਰ ਏਕ ਬਿਲੋਕਿ ਕੈ ਬੈਠਿ ਗਏ ਤਬ ਬੈਨ ਭਨੇ ਗੁਰ ਸੋਂ ਮਰਦਾਨਾ। 'ਜਮਨਾ ਤਟ ਕੂਟ[7]ਪਰਜੋ ਕਿਹ ਭਾਂਤਿ ਸੋ, ਦੂਸਰ ਨਾਂਹਿ ਸਮੀਪ ਦਿਸਾਨਾ[8]। ਉਰ ਮੇਰੇ ਸੰਦੇਹ ਭਯੋ ਅਤਿ ਜ਼ੈ[9] ਸੁਨਿ ਸ਼੍ਰੀ ਗੁਰ ਨਾਨਕ ਬੈਨ ਬਖਾਨਾ। 'ਜਬ ਰਾਮ ਬੰਧਾਯੋ ਹੈ ਸਾਗਰ[10]ਸੇਤੁ[11] ਪਰਾ ਤਬ ਕੋ ਗਿਰਹੈ ਇਹ ਥਾਨਾ'॥੫॥[12]'ਸਭਿ ਹੀ ਬਿਰਤਾਂਤ ਕਹੋ ਇਹ ਕੋ' ਪ੍ਰਭੁ ਬੈਨ ਭਨੇ 'ਸੁਨੀਯੇ ਮਰਦਾਨਾ'। ਜਬ ਸਾਗਰ ਸੇਤੁ[12] ਸੰਪੂਰਨ ਭਾ ਰਘੁਬੀਰ ਤਬੈ ਇਹ ਭਾਂਤਿ ਬਖਾਨਾ।—ਗਿਰ

---

[1]ਕ੍ਰਿਸ਼ਨ। [2]ਬ੍ਰਿਜ ਅਸਥਾਨ। [3]ਕੰਸ ਦੇ ਨਾਸ਼ਕ ਨੇ। [4]ਕ੍ਰਿਸ਼ਨ ਜੀ ਦੀ ਮਾਤਾ ਦਾ ਨਾਮ। [5]ਸੂਰਜ ਦੀ ਪੁਤ੍ਰੀ ਭਾਵ ਜਮਨਾ। [6]ਭਾਵ, ਵਗ ਰਹੀ ਹੈ। [7]ਪਰਬਤ। [8]ਨੇੜੇ ਨਹੀਂ ਦਿੱਸਦਾ। [9]ਸਮੁੰਦਰ ਤੇ। [10]ਪੁਲ। [11]ਮਰਦਾਨਾ ਬੋਲਿਆ। [12]ਸਮੁੰਦਰ ਦਾ ਪੁਲ।

ਗੋਰ, ਨ ਆਨਹੁ ਔਰ ਅਬੈ– ਤਿਹ ਕਾਲ ਬਿਖੈ ਇਹ ਠਾਂ ਹਨੁਮਾਨਾ। ਛਿਤਿ ਪੈ ਧਰਿ[1] ਬੈਸ ਰਹਾ ਗਿਰ ਕੋ ਰਘੁਬੀਰ ਕੇ ਤੀਰ ਨੁ ਕੀਨ ਪਯਾਨਾ ॥ ੬ ॥ ਆਇਸੁ ਪਾਇ ਭਜੇ ਗਿਰ ਬਾਂਦਰ ਰਾਮ ਕੇ ਤੀਰ ਗਏ ਸਭਿ ਧਾਈ।ਸ਼੍ਰੀਰਘੁਬੀਰ ਬਿਲੋਕਿ ਕਹੈਂ-ਹਨੂੰਮਾਨਬਲੀ ਨਹਿੰ ਦੇਤਿ ਦਿਖਾਈ-। ਯੌਂ ਸੁਨਿਕੈ ਤਿਹ ਸੰਗ ਹੁਤੋ ਜੁ, ਸਭੈ[2] ਕਹਿਕੈ ਤਬ ਗਾਥ ਸੁਨਾਈ-। ਰਾਮ ਕਹੈ–ਤਹਿੰ ਜਾਹੁ ਅਬੈ ਇਕ ਬਾਂਦਰ ਆਨਹੁ ਬੇਗ ਬੁਲਾਈ–॥ ੭ ॥ ਧਾਇ ਗਯੋ ਹਨੁਮਾਨ ਸਮੀਪ–ਚਲੋ ਰਘੁਬੀਰ ਨੈ ਬੇਗ ਬੁਲਾਵਾ–।[3]–ਮੋਰੋ ਨ ਜਾਨ ਬਨੈ ਇਹ ਭਾਂਤਿ–ਬ੍ਰਿਤੰਤ ਸਭੈ ਕਹਿ ਕੈ ਸਮਝਾਵਾ। ਸੋ ਸੁਨਿ ਕੈ ਪੁਨ ਰਾਮ ਸਮੀਪ ਗਯੋ ਸਭਿ ਹੀ ਸੁ ਪ੍ਰਸੰਗ ਸੁਨਾਵਾ।–ਆਵਤਿ ਹੈ ਨ ਪ੍ਰਭੂ-ਜਨਨੰਦਨ[4] ਮੋ ਸੰਗ ਐਸੇ ਹੀ ਬੈਨ ਅਲਾਵਾ ॥ ੮ ॥ ਯਾਂਹਿ ਪਹਾਰ ਉਪਾ-ਰਨ ਮੈਂ ਜਬ ਲਾਗਜੋ[5] ਤਬੈ ਇਵ ਬਾਨੀ ਅਲਾਈ।–ਮੋਹਿ ਉਚਾਵਹੁ[6] ਨਾਂਹਿ ਅਬੈ, ਜਿ ਉਚਾਵਹੁ ਤਉ ਸੁਨੀਏ ਮਨ ਲਾਈ। ਸ਼੍ਰੀ ਰਘੁਬੀਰ ਜਹਾਂ ਪਦ ਪੰਕਜ ਤਾਂਕੇ ਤਰੇ ਮੁਹਿ ਦੇਹੁ ਟਿਕਾਈ। ਆਨ ਸਥਾਨ ਬਿਖੈ ਜਿ ਧਰੋ, ਤਿਹ ਥਾਨ ਤੇ ਨੀਕੇ ਰਹੌਂ ਇਹ ਥਾਂਈ–॥ ੯ ॥ ਸੌਂਹ ਪਹਾਰ ਕੇ ਸੰਗ ਕਰੀ–ਰਘੁਬੀਰ ਖਰੇ ਜਹਿੰ ਸਾਰੰਗ ਪਾਨੀ[7]। ਤਾਂ ਪਦ ਪੰਕਜ ਸੁੰਦਰ ਨੀਚੇ ਮੈਂ ਦੇਉ ਟਿਕਾਇ, ਭਲੇ ਮੰਨਿ ਬਾਨੀ[8]–। ਯੌਂ ਕਹਿਕੈ ਕਰ ਲੀਨ ਉਚਾਇ ਚਲਜੋ ਮਗ ਤੂਰਨ ਜੋ ਬਲਖਾਨੀ[9]। ਸੇਤੁ ਸਪੂਰਨ ਹੋਇ ਗਯੋ ਤਬ ਆਪ ਨੈ ਆਇਸੁ ਯੌਂ ਫੁਰਮਾਨੀ॥੧੦ ॥–ਜੋ ਜਿਹ ਥਾਨ ਬਿਖੈ ਗਿਰ ਲਗਾਵਤ ਸੋ ਤਿਹ ਥਾਨ ਮੈਂ ਦੇਹੁ ਟਿਕਾਈ–।ਆਇਸੁ ਰਾਵਰ ਕੀ ਸੁਨਿਕੈ ਅਸਮੰਜਸ[10] ਜਾਨਿ ਰਿਦੈ ਕਪਿਰਾਈ[11]।– ਜੇ ਨ ਭਜੋਂ ਧ੍ਰਮਦਾਸਨ[12] ਕੋ ਸੋਊ ਨਾਸ਼ਿ ਹੈ ਜਾਤਿ, ਹੈ ਨਾਂਹਿ ਭਲਾਈ[13]। ਜੋ ਭਜਿ ਜਾਉਂ ਗਿਰਾ ਮਮ ਝੂਠ ਹੈ–ਐਸ ਬਿਚਾਰਿ ਰਹਜੋ ਤਿਹ ਥਾਈਂ–॥੧੧॥ ਸ਼੍ਰੀ ਰਘੁਬੀਰ ਕਹਜੋ ਸੁਨਿ ਕੈ–ਜੁਗਿ ਦ੍ਵਾਪਰਿ ਮੈਂ ਧਰਿਹੌਂ ਅਵਤਾਰੁ। ਉਪਰ ਤਾਂਕੇ ਬਿਲਾਸ ਕਰੌਂ ਚਿਰ ਕਾਲ ਲੌ ਮੈਂ ਪਗ ਸੰਗ ਬਿਹਾਰੂੰ[14]–। ਸੋ ਸੁਨਿਕੈ ਹਨੁਮਾਨ ਕੇ

---

[1]ਧਰਕੇ। [2]ਸਾਰੀ ਗੱਲ। [3]ਹਨੂੰਮਾਨ ਬੋਲਿਆ। [4]ਪੌਣ ਦਾ ਪੁੱਤ੍ਰ=ਹਨੂਮਾਨ। [5]ਜਦ ਮੈਂ ਇਹ ਪਹਾੜ ਪੁਟਣ ਲਗਾ। [6]ਚੁਕੋ। [7]ਧਨੁਖ ਨੂੰ ਹਥ ਵਿਚ ਰਖਣ ਵਾਲੇ। [8]ਤੇਰੀ ਗਲ ਚੰਗੀ ਤਰ੍ਹਾਂ ਮੰਨਕੇ। [9]ਭਾਵ ਹਨੂਮਾਨ। [10]ਕਠਨਤਾ। [11]ਬਾਂਦਰਾਂ ਦਾ ਰਾਜਾ=ਹਨੂਮਾਨ। [12]ਦਾਸ ਧਰਮ ਜੋ ਆਗਜਾ ਪਾਲਨ ਹੈ। [13]ਚੰਗੀ ਗਲ ਨਹੀਂ। [14]ਵਿਚਰਾਂਗਾ।

ਭੀਰ ਗਯੋ ਸਭਿਹੀ ਬਿਧਿ ਕੀਨਿ ਉਚਾਰੂ।ਤੋ ਹਨੁਮਾਨ ਪਯਾਨਕੀਓ ਜਹਿ ਠਾਂਢੇ ਹੁਤੇ ਰਘੁਬੰਸਕੁਮਾਰੂ[1]॥੧੨॥ਤਬ ਕੋ ਇਹ ਥਾਨ ਧਰਾ ਸੁ ਧਰਾਧਰ[2], ਧਾਰਿ[3]ਅਵਤਾਰ ਮੁਰਾਰਿ[4] ਸੁਹਾਏਸਭਿ ਗੋਪਨ[5] ਮੈਂ ਮਿਲਿਕੈ ਮਧੁਸੂਦਨ[6] ਬਾਲਿਕ ਸੰਗ ਮੈਂ ਖੇਲ ਮਚਾਏ। ਇਹ ਜਾਨਿ ਪੁਨੀਤ ਪਹਾਰ ਬਡੋ ਪਦ ਕੇਸ਼ਵ ਨੇ ਬਹੁ ਕਾਲ ਲਗਾਏ। ਜਿਹ ਨਾਸ਼ ਕਰੇ ਸਭਿ ਦੈਤਨ ਕ ਕੁਲ ਔਰ ਧਰਾ[7] ਬਹੁ ਭਾਰ ਮਿਟਾਏ*[7] ॥੧੩॥ਦੋਹਰਾ॥ਕਾਲਿੰਦ੍ਰੀ[8] ਤਟ ਸ਼੍ਰੀ ਗੁਰੂ ਬੈਠੇ ਸਰਬ ਸੁਨਾਇ। ਮਰਦਾਨਾ ਹਰਖਤਿ ਭਯੋ ਗਿਰ ਪ੍ਰਸੰਗ ਕੋ ਪਾਇ ॥੧੪॥ ਚੌਪਈ ॥ ਤਿਹ ਸਥਾਨ ਮੇਲਾ ਥੋ ਭਾਰੀ। ਪਰਬ ਲਖਨੋ ਆਏ ਨਰ ਨਾਰੀ। ਬ੍ਰਹਮਚਾਰੀ, ਬੈਰਾਗੀ, ਜਤੀ। ਬਹੁਤ ਬੈਸ਼ਨੋ, ਦਿਸ਼ਪਟ[9], ਸਤੀ[10] ॥ ੧੫ ॥ ਤਪੀ ਔਰ ਸੰਨਯਾਸੀ ਆਏ। ਬ੍ਰਿੰਜ ਬਿਖੈ ਨਰ ਪੁੰਜ ਸੁਹਾਏ।ਸ਼੍ਰੀ ਗੁਰੁ ਨਾਨਕ ਅੰਤਰਜਾਮੀ। ਸਭਿ ਘਟ ਕੀ ਜਾਨਤਿ ਭੇ ਸ੍ਵਾਮੀ ॥੧੬ ॥ ਅੰਧ ਧੁੰਧ ਵਰਤਯਾ ਜਗ ਮਾਂਹੀ। ਸੁੱਧ ਆਤਮੈ ਨਰ ਕੋ ਨਾਂਹੀ। ਭਵ ਬੰਧਨ ਕੇ ਬਾਂਧੇ ਸਭਿਹੀ। ਛੂਟਨ ਹੋਇ ਨ ਤਨ ਕੋ ਕਬਹੀ ॥੧੭ ॥ ਕਾਮ ਕਰੋਧ ਲੋਭ ਅਹੰਕਾਰਾ। ਇਨ ਮਹਿ ਵਰਤਯਾ ਮੋਹ ਗੁਬਾਰਾ। ਬਾਸੁਰ ਮੈਂ ਧਰਿ ਦੰਭ ਅਨੇਕਾ। ਬਾਤ ਬਨਾਇ ਸੁਨਾਇ ਬਿਬੇਕਾ॥੧੮॥ ਲੋਭ ਲਹਿਰ ਮਹਿ ਗੋਤੇ ਖਾਵਤਿ। ਬਹੁ ਪਖੰਡ ਕਰਿ ਨਰਨ ਦਿਖਾਵਤਿ। ਜਾਮਨਿ ਮਹਿ ਕੁਕਰਮ ਅਸ ਕਰਹੀਂ। ਕ੍ਰਿਸ਼ਨ ਰਾਧਕਾ ਬੇਖਨ[11] ਧਰਹੀਂ ॥੧੯॥ਸਿਸ[12] ਕੁਮਾਰਨਾਰੀ[13] ਧਰਿ ਬੇਖਹਿੰ[14]। ਕਰਹਿ ਨ੍ਰਿੱਤਕਾਰੀ, ਨਰ ਦੇਖਹਿ। ਬਾਲਕ[15] ਔਰ ਅੰਗਨਾ[16] ਦੋਊ। ਰਾਧਾ ਕ੍ਰਿਸ਼ਨ ਸਾਂਗ ਕਰਿ ਸੋਊ ॥ ੨੦॥ ਨਰ ਮਲੀਨ ਬੁੱਧੀ ਤਿਨ ਦੇਖਹਿ। ਉਪਜਾਵਤਿ ਤਨ ਕਾਮ ਵਿਸ਼ੇਖਹਿ। ਬਾਲਕ[15] ਪੁਨ ਤਿਨ ਅੰਗਨ[16] ਸੰਗਾ। ਭੋਗ ਕਰਹਿ ਨਰ ਹੋਇ ਨਿਸ਼ੰਗਾ ॥ ੨੧ ॥ ਦੋਹਰਾ ॥ ਸ਼੍ਰੀ ਨਾਨਕ ਸਭਿ ਜਾਨਿਕੇ ਤਬ ਰਬਾਬ ਬਜਵਾਇ ॥

[1]ਰਾਮਚੰਦ੍ਰ ਜੀ । [2]ਪਰਬਤ ਪਿਆ ਹੈ । [3]ਧਾਰਕੇ। [4]ਕ੍ਰਿਸ਼ਣ ਜੀ। [5]ਗੋਪੀਆਂ। [6]ਕ੍ਰਿਸ਼ਨ। [7]ਧਰਤੀ ਦੇ। [8]ਜਮਨਾ। [9]ਦਿਗੰਬਰ। [10]ਸਤ ਵਾਲੇ। [11]ਭੇਖਾਂ ਨੂੰ । [12]ਮੁੰਡੇ, ਲੜਕੇ। [13]ਜੁਆਨ ਕੁੜੀਆਂ। [14]ਭੇਸ ਧਾਰਕੇ। [15]ਲੜਕੇ ਤੇ। [16]ਇਸਤ੍ਰੀਆਂ।

*ਕਵਿ ਜੀ ਨੇ ਇਹ ਕਥਾ ਆਪਣੀ ਵਲੋਂ ਇਤਿਹਾਸਕ ਵਾਕਿਆ ਲੱਭ ਕੇ ਦੇਵੇ ਨਹੀਂ ਪਾਈ, ਪਰ ਬਾਲੇ ਵਾਲੀ ਹਿੰਦਾਲੀਆਂ ਦੀ ਵਿਗਾੜੀ ਹੋਈ ਜਨਮ ਸਾਖੀ ਤੋਂ ਜਿਵੇਂ ਓਵੇ ਹੈ ਕਵਿਤਾ ਵਿਚ ਉਲਟਾਇਆ ਹੈ, ਪੁਰਾਤਨ ਜਨਮ ਸਾਖੀ ਵਿਚ ਇਹ ਪ੍ਰਸੰਗ ਹੈ ਨਹੀਂ ਤੇ ਨਾਂ ਹੀ ਭਾਈ ਗੁਰਦਾਸ ਵਿਚ ਕੋਈ ਇਸ਼ਾਰਾ ਇਸ ਦਾ ਹੈ।

ਸਬਦ ਉਚਾਰਨੋ ਰਾਗ ਸੋਂ ਰਾਮਕਲੀ ਮਹਿੰ ਗਾਇ ॥ ੨੨ ॥

ਰਾਮਕਲੀ ਮਹਲਾ ੧ ਅਸਟਪਦੀਆ

੧ ਓ ਸਤਿਗਰਪ੍ਰਸਾਦਿ ॥

ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੈ ਥਾਵ ਕੈਸੇ ॥੧॥ ਜੀਵਨ ਤਲਬ ਨਿਵਾਰਿ ॥ ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥ ੧ ॥ ਰਹਾਉ ॥ ਕਿਤੈ ਵੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥ ਦਾਤਾ ਦਾਨੁ ਕਰੈ ਤਹ ਨਾਹੀ ਮਹਲ ਉਸਾਰਿ ਨ ਬੈਠਾ ॥ ੨ ॥ ਕੋ ਸਤੁ ਕਰੈ ਸੋ ਛੀਜੈ ਤਪ ਘਰਿ ਤਪੁ ਨ ਹੋਈ ॥ ਜੋਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥ ੩ ॥ ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੋ ਭਰਣਾ ॥ ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥ ੪ ॥ ਆਖੁ ਗੁਣਾ ਕਲਿ ਆਈਐ ॥ ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥ ੧ ॥ ਰਹਾਉ ॥ ਕਲਿ ਕਲਿ ਵਾਲੀ ਸਰਾ ਨਿਵੇੜੀ ਕਾਜੀ ਕ੍ਰਿਸਨਾ ਹੋਆ ॥ ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥ ੫ ॥ ਪਤਿ ਵਿਣੁ ਪੂਜਾ ਸਤਵਿਣੁ ਸੰਜਮੁ ਜਤਵਿਣੁ ਕਾਹੇ ਜਨੇਊ ॥ ਨਾਵਹੁ ਧੋਵਹੁ ਤਿਲਕੁ ਚੜਾਵਹੁ ਸੂਚ ਵਿਚੁ ਸੋਚ ਨ ਹੋਈ ॥ ੬ ॥ ਕਲਿ ਪਰਵਾਣੁ ਕਤੇਬ ਕੁਰਾਣੁ ॥ ਪੋਥੀ ਪੰਡਿਤ ਰਹੇ ਪੁਰਾਣ ॥ ਨਾਨਕ ਨਾਉ ਭਇਆ ਰਹਮਾਣੁ ॥ ਕਰਿ ਕਰਤਾ ਤੂੰ ਏਕੋ ਜਾਣੁ ॥ ੭ ॥ ਨਾਨਕ ਨਾਮੁ ਮਿਲੈ ਵਡਿਆਈ ਏਦੂ ਊਪਰਿ ਕਰਮੁ ਨਹੀ ॥ ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥ ੮ ॥ ੧ ॥

ਚੌਪਈ ॥ ਊਚੇ ਸੁਰ ਸੋਂ ਸ਼ਬਦ ਬਸਾਯੋ। ਰਾਮਕਲੀ ਸੁ ਰਾਗ ਮਹਿੰ ਗਾਯੋ। ਸੁਨਿ ਸੁਨਿ ਕਰਿ ਬਹੁ ਮਾਨਵ ਆਏ। ਪ੍ਰੀਤ ਧਾਰਿ ਬੈਸੇ ਤਿਹ ਥਾਏਂ॥੨੩॥ ਕੇਤਿਕ ਪੰਡਿਤ ਤਿਨੈ ਮਝਾਰੀ।ਸਬਦ ਸ਼ੋਨ ਸੁਨਿ ਗਿਰਾ ਉਚਾਰੀ।'ਇਸ ਕੇ ਅਰਥ ਸੁਨਾਈਏ ਹਮ ਕੋ। ਸੰਤ ਰੂਪ ਦੇਖਤਿ ਹੈਂ ਤੁਮਕੋ' ॥ ੨੪ ॥ ਸ਼੍ਰੀ ਨਾਨਕ ਸੁਨਿ ਅਰਥ ਬਖਾਨਾ।'ਇਕਮਨ ਹ੍ਵੈ ਕਰਿ ਸੁਨਹੁ ਸੁਜਾਨਾ'।ਸਸਿ ਰਵਿ,ਉਡ[1], ਛਿਤਿ[2],ਬਾਇ[3], ਸੁ ਤੈਸੇ। ਤ੍ਰੈ ਜੁਗ ਮਹਿੰ ਵਰਤਹਿ ਥੀ ਜੈਸੇ ॥੨੫॥ ਦੋਹਰਾ ॥ ਮਾਨਵ ਮਲਿਨ ਬੁਧੀ ਭਏ,ਯਾਂਤੇ ਕਲੀ[4] ਲਖਾਇ[5]। ਪੁਨ ਇਨ ਕੋ ਬਿਸ੍ਵਾਸ ਕਜਾ[6] ਕਲਿ[7] ਜੋ ਨਰ ਜਨਮਾਇ[8]॥੨੬॥ਚੌਪਈ॥ਬਰਖਾ ਬਿਖੈ ਬੁਦਬੁਦਾ ਜੈਸੇ। ਉਪਜਤਿ ਬਿਨਸਤਿ ਹੈਂ ਇਹ ਤੈਸੇ। ਜੋ ਕਲਿਜੁਗ

[1] ਤਾਰੇ। [2] ਧਰਤੀ। [3] ਵਾਯੂ। [4] ਕਲਜੁਗ। [5] ਜਾਣਿਆਂ ਜਾਂਦਾ ਹੈ। [6] ਭਾਵ ਉਮਰਾ ਥੋੜੀ ਹੈ। [7] ਕਲਜੁਗ ਵਿਚ। [8] ਜਨਮਦੇ ਹਨ।

ਕਿਤ ਦੇਸ਼ ਨ ਆਯੋ। ਬੈਠਨੋ ਕਿਤੇ ਦੁਰਗ[1] ਨਹਿੰ ਪਾਯੋ ॥ ੨੭ ॥ ਜੋ ਲੱਖਣ ਅਬ ਮਨੁਜ ਕਰਾਈ। ਯਾਂਤੇ ਕਲਿਜੁਗ ਪਰਤ ਲਖਾਈ[2]। ਜਤ, ਸਤ, ਤਪ ਹੈ ਪੂਰਾ ਨਾਂਹੀ। ਨਾਮ ਜਪੈ ਤਿਹ ਕਹਿੰ[3] ਬਦਰਾਹੀ॥੨੮॥ ਦੋਹਰਾ ॥ ਸਤਿ ਜੁਗ ਪਾਪੀ ਏਕ ਤੇ ਦੇਸ਼ ਮਾਰਿਯੋ ਸੋਇ। ਤ੍ਰੇਤੇ ਨਗਰੀ ਪੀੜੀਯੋ,ਦ੍ਵਾਪੁਰ ਕੁਲ ਅਧ ਹੋਇ॥੨੯॥ ਚੌਪਈ ॥ ਕਲਿਜੁਗ ਪਾਪ ਕਰੈ ਸੋ ਪਾਵਤਿ। ਪੁਨ ਸਤਿਗੁਰ ਜਿਹਕੋ ਬਖਸ਼ਾਵਤਿ। ਨਾਮ ਦਾਨ ਦੇ ਕਰੈ ਉਧਾਰ। ਇਸ ਬਿਨ ਅਪਰ ਨ ਕੋ ਉਪਚਾਰਾ ॥੩੦॥ ਬੇਦ ਅਥਰਬਣ ਮਥਿ ਕਰਿ ਸਭਿਹੀ। ਹਰਿ ਕੀਰਤਿ ਗਤਿ ਦੇਵਤਿ ਅਬਹੀ। ਨਾਵਣ ਧੋਵਣ ਬਿਰਥਾ ਸਾਰੇ। ਰਾਗ ਦ੍ਵੈਖ ਮਲ ਨਹੀਂ ਉਤਾਰੇ ॥੩੧॥ ਸਚ ਨ ਕਮਾਵਹੁ ਹੋਇ ਨ ਸੋਚੁ। ਸੱਚ*ਨਾਮ ਕਰਿ ਬੰਧਨ ਮੋਚੁ[4]। ਮਨ ਮਲੀਨ ਤਨ ਕਰਹਿ ਪਖੰਡ॥ ਸੋ ਨਰ ਸਹੈ ਅਧਿਕ ਜਮ ਡੰਡਾ ॥ ੩੨ ॥ ਰੁਚਿਰ ਰੰਗ ਜੋ ਹੋਇ ਮਯੂਰਾ[5]। ਬੋਲਤਿ ਬਾਨੀ ਅਤਿਸ਼ੈ ਰੂਰ॥ਬੀਨਬੀਨ[6] ਕਿਰਮਨ[7]ਕੋ ਖਾਹੀ॥ਤਿਉਂ ਦੰਭੀ ਭੇ ਅਬ ਜਗ ਮਾਂਹੀ ॥ ੩੩ ॥ ਕਾਮ ਕ੍ਰੋਧ ਪੁਨ ਲੋਭ ਅਧੀਨਾ। ਅਹੰਕਾਰ ਅਤਿਸ਼ੈ ਮਨ ਭੀਨਾ। ਪਾਇਂ ਨਰਕ ਮੈਂ ਕਸ਼ਟ ਬਿਸਾਲਾ। ਤਬ ਪਛੁਤਾਹਿੰ ਛਸੇ ਜਮ ਜਾਲਾ ॥੩੪॥ਦੋਹਰਾ ॥ ਮਿਲਹਿ ਵਡ੍ਹਾਈ ਨਾਮ ਤੇ ਇਸ ਉਪਰ ਨਹਿੰ ਔਰ। ਮਿਲਹਿੰ ਉਲਾਮੇ ਤਾਂਹਿ ਕੋ ਗੁਰ ਤਜਿ ਜਾਚਹਿੰ ਹੋਰ[8]॥੩੫॥ ਚੌਪਈ॥ ਜਬ ਸਤਿਗੁਰ ਅਸ ਬਚਨ ਉਚਾਰੇ।ਦੰਭੀ ਲੱਜਿਤ ਸਭਾ ਮਝਾਰੇ। ਪੰਡਤ ਪ੍ਰਸ਼ਨ ਕਰੈ ਕਹਿ ਬਾਨੀ। [9]ਕਿਹ ਉਪਾਸਨਾ ਤੁਮ ਮਨ ਠਾਨੀ?॥ ੩੬ ॥ ਨਿਰਗੁਨ ਕੈ ਸਰਗੁਨ ਕੀ ਸੇਵਾ। ਕਿਹ ਕੀ ਕਰਹੁ ? ਕਹੋ ਨਿਜ ਭੇਵਾ[9]।ਸੁਨਿ ਸ਼੍ਰੀ ਨਾਨਕ ਬੈਨ ਉਚਾਰੇ।[10]ਪ੍ਰਿਥਕ ਪ੍ਰਿਥਕ[10]ਦ੍ਵੈ ਨਹੀਂ ਬਿਚਾਰੇ ॥੩੭॥ਭੇਦ ਹੋਏ ਤੌ ਪ੍ਰਿੱਥਕ[10]ਸੇਵਾ। ਨਿਰਗੁਣ ਸਰਗੁਣ ਲਖਹੁ ਅਭੇਵਾ[10]। ਜੋ ਦੋਨੋ ਮੈਂ ਭੇਦ ਪਛਾਨੈ। ਸੋ ਮਾਨਵ ਜਾਨਹੁ ਅਨਜਾਨੈ ॥੩੮॥ ਦੋਹਰਾ ॥ ਨਿਰਗੁਨ ਹੈ ਸਭਿ ਦੇਹਿ ਮੈਂ ਦ੍ਰਿਸ਼ਟਾਵਤਿ ਹੈ ਸੋਇ। ਬ੍ਰਿਜ ਮੈਂ ਕਰੈ ਕਲੋਲ ਪੁਨ ਤਨ ਧਰਿ ਸਰਗੁਣ ਸੋਇ ॥ ੩੯ ॥ ਚੌਪਈ ॥ ਸ਼੍ਰੀ

---

[1]ਕਿਲ੍ਹਾ। [2]ਭਾਵ ਮਨੁਖਾਂ ਦੇ ਆਚਰਣ ਤੋਂ ਸਮੇਂ ਨੂੰ ਕਲਜੁਗ ਕਹਿੰਦੇ ਹਨ। [3]ਉਸ ਨੂੰ ਕਹਿੰਦੇ (ਲੋਕੀ। [4]ਨਾਸ਼। [5]ਮੋਰ, [6]ਚੁਣ ਚੁਣਕੇ। [7]ਕੀੜਿਆਂ। [8]ਵੱਖ ਵੱਖ। [9]ਵੱਖਰੀ। [10]ਭੇਦ ਨਾ।

*ਪਾ:—ਸਤਿ।

ਕ੍ਰਿਸ਼ਨ*ਭੇ ਹਮਾਂ[1] ਅਵਤਾਰਾ। ਜਿਨ ਅਵਨੀ ਕੋ ਭਾਰ ਨਿਵਾਰਾ। ਤਿਹ ਕੇ ਚਰਿਤ ਰਿਦੈ ਤੁਮ ਧਾਰੋ। ਸ਼ੁੱਧ ਆਤਮੈ[2]ਕਪਟ ਬਿਸਾਰੋ॥੪੦॥ ਭਵ ਬੰਧਨ ਮੈਂ ਦਿਢ ਜੋ ਬਾਂਧੇ। ਛੁਟਹਿੰ ਤਿਨਹਿ ਤੇ ਹਰਿ ਆਰਾਧੇ। ਕਲਮਲ ਕਰਹੁ ਅੰਤ ਦੁਖਦਾਈ। ਜਪਹੁ ਨਾਮ ਸਭਿ ਹੋਇ ਸਹਾਈ॥੪੧॥ਕਲ ਮਹਿੰ ਹਰਿ ਕੀਰਤਿ ਪਰਧਾਨ॥ਅਪਰ ਨ ਜਾਨਹੁ ਇਸੇ ਸਮਾਨਾ। ਭੁਗਤਿ ਕਰਹੁ ਸਭਿ ਹੀ ਸੁਖ ਪਾਵਹੁ॥ਕਸ਼ਟ ਹੋਇ,ਜੋ ਦੰਭ ਕਮਾਵਹੁ'॥੪੨॥ਦੋਹਰਾ॥ਦਯਾ ਸਦਨ ਕੇ ਬਦਨ ਤੇ ਬਚਨ ਸੁਨੇ ਗਤਿਦੈਨ। ਰਿਦੈ ਸ਼ੁੱਧ ਬੰਦਨ ਕਰਤਿ ਸਿੱਖ ਭਏ ਮਨ ਚੈਨ॥੪੩॥ਚੌਪਈ॥ਜਿਤੇ ਹਤੇ ਜਾਤੀ ਤਿਹ ਥਾਈਂ। ਸੁਨਿ ਸਤਿਗੁਰ ਢਿਗ ਆਵਤਿ ਧਾਈ॥ਬੰਦਨ ਕਰਹਿੰ ਉਪਾਇਨ ਧਰਿਕੈ। ਬਿਨੈਂ ਭਨੈਂ ਮਹਾਂ ਪੁਰਖ ਬਿਚਰਿਕੈ॥੪੪॥ਸ਼੍ਰੀ ਗੁਰ ਸਭਿ ਹਿਨਿ ਦੇ ਉਪਦੇਸ਼ਾ। 'ਸੱਤਿ ਨਾਮ ਸਿਮਰਹੁ ਜਗ ਤੇਸ਼ਾ। ਭਾਉ ਭਗਤਿ ਕਰਿ ਧੋ ਛਲ ਖੋਇ। ਅਸ ਜਿ ਕਰਹੁ ਤੁਮਰੀ ਗਤਿ ਹੋਇ'॥੪੫॥ ਦਿਵਸ ਤੀਨ ਤਹਿੰ ਰਾਖਨੋ ਡੇਰਾ। ਕਰਿਕੈ ਮਰਦਨ[3] ਦੰਭ ਘਨੇਰਾ। ਆਗੈ ਗਮਨ ਕੀਨ ਗੁਨਖਾਨੀ। ਜਾਂਹਿ ਅਨੇਕ ਉਧਾਰੇ ਪ੍ਰਾਨੀ॥੪੬॥ਦੋਹਰਾ॥ ਕਰਤਨੋਂ ਬਚਨ ਬਿਲਾਸ ਕੋ ਦੁਖਨਾਸ਼ਕ ਸੁਖਦਾਇ। ਨਗਰ ਅਜੁੱਧਨਾ ਜਹਿੰ ਹੁਤੋ ਛਿਨ ਮਹਿੰ ਪਹੁੰਚੇ ਆਇ॥ ੪੭ ॥ ਚੌਪਈ ॥ ਸਰਿਤਾ ਪਰ ਬੈਠੇ ਗੁਰ ਪੂਰਨ। ਜਗ ਮਹਿੰ ਦੰਭ ਕੀਨ ਜਿਨ ਚੂਰਨ[3]।ਸੁਨਿ

---

[1]ਇੱਥੇ। [2]ਸ਼ੁੱਧ ਮਨ ਹੋਕੇ। [3]ਨਾਸ਼।

*ਅੰਕ ੪੩ ਵਿਚ ਦੱਸਦੇ ਹਨ ਕਿ ਸ਼ੋਤਿਆਂ ਦੇ ਰਿਦੇ ਸ਼ੁੱਧ ਹੋ ਗਏ ਤੇ ਸਤਿਗੁਰੂ ਜੀ ਦੇ ਸਿੱਖ ਹੋ ਗਏ। ਏਥੇ ਉਪਦੇਸ਼ ਜੋ ਦਿੱਤਾ ਦੱਸਿਆ ਹੈ ਸੋ ਕ੍ਰਿਸ਼ਨ ਜੀ ਨੂੰ ਸਰਗੁਣ ਸਰੂਪ ਮੰਨਣ ਦਾ ਦੱਸਿਆ ਹੈ। ਇਸ ਉਪਦੇਸ਼ ਦਾ ਅਸਰ ਇਹ ਚਾਹੀਦਾ ਸੀ ਕਿ ਓਹ ਸਾਰੇ ਕ੍ਰਿਸ਼ਨ ਜੀ ਦੇ ਸਰੂਪ ਦੇ ਜੋ ਹੁਣ ਸਰਗੁਣ ਨਹੀਂ ਸੋ, ਉਪਾਸ਼ਕ ਬਣ ਜਾਂਦੇ, ਪਰ ਓਹ ਗੁਰੂ ਨਾਨਕ ਦੇਵ ਜੀ ਦੇ ਸਿੱਖ ਬਣਦੇ ਹਨ। ਇਹ ਇਕ ਪ੍ਰਕਾਰ ਦੀ ਅਣਮਿਲਦੀ ਗਲ ਹੈ ਤੇ ਇਸ ਕਰਕੇ ਅਸਲੀ ਨਹੀਂ ਭਾਸਦੀ।

ਗੁਰਬਾਣੀ ਵਿਚ ਕਿਸੇ ਮਹਾਂ ਪੁਰਖ ਨੂੰ ਚੰਗਾ ਮੰਨਣੋ ਇਨਕਾਰ ਨਹੀਂ, ਪ੍ਰੰਤੂ ਪਰਮੇਸ਼ੁਰ ਨੂੰ ਜੂਨ ਵਿਚ ਆਇਆ ਮੰਨਕੇ ਕਿਸੇ ਨੂੰ ਅਵਤਾਰ ਮੰਨਣਾ ਮਨ੍ਹੇ ਕੀਤਾ ਹੈ। ਓਹ ਸਦਾ ਅਜੋਨੀ ਹੈ। ਯਥਾ–'ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ॥ [ਭੈਰਉ ਮ: ੫

ਤਾਤ ਮਾਤ ਨ ਜਾਤ ਜਾਕਰ ਪੁਤ੍ਰ ਪੌਤ੍ਰ ਮੁਕੰਦ॥ ਕਉਨ ਕਾਜ ਕਹਾਹਿਰੀ ਤੋ ਆਨ ਦੇਵਕਿ ਨੰਦ॥ [ਪਾਤਸਾਹੀ ੧੦, ਸਵਯ ਪ੍ਰਸਾਦੇ

ਸ਼੍ਰੀ ਨਾਨਕ ਨਾਮ ਕ੍ਰਿਪਾਲ।ਪੁਰਿਤੇ ਨਰ ਆਏ ਤਤਕਾਲ॥੪੮॥ਹੁਤੇ ਜਹਾਂ ਬੇਦੀ ਕੁਲ ਦੀਪਾ। ਬੈਠੇ ਪੰਡਤ ਆਨ ਸਮੀਪਾ। ਬੰਦਨ ਕਰਹਿੰ ਭਾਉ ਉਰ ਧਰਿਕੈ।ਹਰਖਹਿੰ ਸੁੰਦਰ ਰੂਪ ਨਿਹਰਿਕੈ॥੪੯॥ਭਈਸਮੀਪ ਭੂਰਜਥਭੀਰਾ। ਬੋਲੋ ਸਭਿ ਸੋਂ ਗੁਨੀ ਗਹੀਰਾ । 'ਰਾਮ ਗਏ ਲੇ ਕਰਿ ਸੰਗਿ ਨਗਰੀ[1]। ਨੀਚ ਊਚ ਨਰ ਨਾਰੀ ਸਗਰੀ ॥ ੫੦ ॥ ਦੋਹਰਾ ॥ ਇਹ ਆਈ ਕਿਹਤੇ ਅਬਹਿ ਦੀਸਤਿ ਊਚੇ ਧਾਮ' । ਸੁਨਿ ਪੰਡਿਤ ਸਭਿ ਕਹਤਿ ਭੇ'ਜੀਅ[2]'ਲਏ ਸੰਗਿ ਰਾਮ[3] ॥੫੧॥ਚੌਪਈ ॥ ਮੰਦਰ ਸਭਿ ਧਰਨੀ ਪਰ ਰਹੇ। ਗਏ ਬਿਕੁੰਠ ਜੀਵ ਜੇ ਅਹੇ*' । ਸ਼੍ਰੀ ਨਾਨਕ ਪੁਨ ਬੈਨ ਉਚਾਰੇ।'ਗਏ ਬਿਕੁੰਠ ਸੁ,ਦਰਸੁ ਨਿਹਾਰੇ[4] ॥੫੨॥ ਅਬ ਤੁਮ ਤਿਹ ਕੋ ਸਿਮਰਹੁ ਨਾਮੁ । ਹੋਹਿ ਤੁਮਾਰੋ ਬੈਕੁੰਠ

---

[1]ਮੁਰਾਦ ਅਜੁੱਧਿਆ ਨਗਰੀ ਤੋਂ ਹੈ। [2]ਜੀਵ । [3]ਰਾਮਚੰਦ੍ ਜੀ ਨੇ । [4]ਜਿਨ੍ਹਾਂ ਦਰਸ਼ਨ ਦੇਖਿਆ।

*ਲੋਕਾਂ ਵਿਚ ਇਕ ਆਮ ਪਰਸਿੱਧ ਗੱਲ ਹੈ ਕਿ ਸ਼੍ਰੀ ਰਾਮ ਜੀ ਅਜੁੱਧਯਾ ਨਗਰੀ ਬੈਕੁੰਠਾਂ ਨੂੰ ਨਾਲ ਲੈ ਗਏ ਸਨ। ਮੁਰਾਦ ਤਾਂ ਨਿਰੀ ਇਹ ਸੀ ਕਿ ਨਗਰੀ ਦੇ ਲਗ ਪਗ ਸਾਰੇ ਲੋਕ ਵਾਹਿਗੁਰੂ ਜੀ ਦੇ ਭਗਤ ਹੋ ਗਏ ਤੇ ਤਰ ਗਏ ਸਨ; ਪਰ ਲੋਕੋਕਤੀ ਬਣ ਗਈ ਕਿ ਘਰ ਘਾਟ ਕੋਠੇ ਮਹਿਲ, ਟੀਹਾਟੈਬਾ, ਸਾਰੇ ਹੀ ਓਥੇ ਜਾ ਪੁਜੇ । ਇਹ ਗ਼ਲਤੀ ਪੰਡਿਤਾਂ ਦੇ ਮੂੰਹੋਂ ਦਰੁਸਤ ਕਰਵਾਉਣ ਲਈ ਗੁਰੂ ਜੀ ਨੇ ਪ੍ਰਸੰਗ ਸੁਣਿਆਂ ਹੈ ਤੇ ਪੰਡਤਾਂ ਨੂੰ ਕਹਿਣਾ ਪਿਆ ਕਿ ਜੀ ਨਗਰੀ ਨਹੀਂ ਗਈ ਸੀ, ਨਗਰੀ ਦੇ ਲੋਕੀ ਗਏ ਸਨ। ਤਿਸ ਪਰ ਗੁਰੂ ਜੀ ਕਹਿੰਦੇ ਹਨ ਕਿ ਓਹ ਲੋਕ ਤਾਂ ਦਰਸ਼ਨ ਕਰਨ ਕਰਕੇ ਗਏ, ਤੁਸੀਂ ਨਾਮ ਜਪੋ ਤਾਂ ਤਰੋਗੇ। ਦਰਸ਼ਨ ਤੋਂ ਮੁਰਾਦ ਕੇਵਲ--ਮੂੰਹ ਤੱਕਣ ਮਾਤ੍ਰ ਤੋਂ ਨਹੀਂ, ਪਰ ਪ੍ਰੇਮ ਤੇ ਭਗਤੀ ਭਾਵ ਦੇ ਦਰਸ਼ਨ ਪਰਸਨ ਸਤਿਸੰਗ ਤੋਂ ਹੈ, ਕਿਉਂਕਿ ਗੁਰਬਾਣੀ ਦਾ ਅਸੂਲ ਇਹ ਹੈ 'ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ।' ਸ਼੍ਰੀ ਰਾਮਚੰਦ ਜੀ ਗੁਰਮੁਖ ਸੇ,(ਯਥਾ:--ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥ ਤਥਾ:--ਗੁਰਮੁਖਿ ਸਾਇਰਿ ਪਾਹਣ ਤਾਰੇ ॥) ਉਨ੍ਹਾਂ ਦੇ ਸਤਿਸੰਗ ਨਾਲ ਲੋਕੀ ਤਰ ਗਏ। ਹੁਣ ਕਵਿ ਜੀ ਉਨ੍ਹਾਂ ਨੂੰ ਗੁਰੂ ਜੀ ਤੋਂ ਇਹ ਉਪਦੇਸ਼ ਸ਼੍ਰਵਣ ਕਰਵਾਉਂਦੇ ਹਨ ਕਿ ਗੁਰੂ ਤੁਹਾਡੇ ਵਿਚ ਹੈ, ਉਨ੍ਹਾਂ ਦੇ ਸਤਿਸੰਗ ਨਾਲ ਭਗਤੀ ਧਾਰਨ ਕਰੋ। ਸਤਿਗੁਰੂ ਦਾ ਦਰਸ਼ਨ ਸਫਲ ਤੇ ਸੁਖਦਾਈ ਹੈ, ਉਹਨਾਂ ਤੋਂ ਲੈਕੇ ਵਾਹਿਗੁਰੂ ਜੀ ਦਾ ਸਿਮਰਨ ਕਰੋ ਜੋ ਤੁਸੀਂ ਮੁਕਤਿ ਪਦ ਪਾਓ। ਇਸ ਥਾਂ ਐਉਂ ਜਾਪਦਾ ਹੈ ਕਿ ਗੁਰੂ ਜੀ ਨੇ ਉਨ੍ਹਾਂ ਨੂੰ ਰਾਮ ਨਾਮ ਦਾ ਉਪਦੇਸ਼ ਦਿੱਤਾ ਹੈ, ਪਰ ਕਵਿ ਜੀ ਅੱਗੇ ਚਲਕੇ ਇਸੇ ਅਧਜਾਯ ਦੇ ਅੰਕ ੬੮ ਵਿਚ ਜਦ ਏਹ ਲੋਕ ਉਪਦੇਸ਼ ਮੰਗਦੇ ਹਨ ਤੇ ਸਿੱਖੀ ਦੀ ਯਾਚਨਾ ਕਰਦੇ ਹਨ, ਤਦ ਆਗਿਆ ਕਰਦੇ ਹਨ:—'ਸੱਤਿਨਾਮ ਸਿਮਰਹੁ ਨਿਤ ਚਿੱਤਾ' ਸੋ ਸਪਸ਼ਟ ਹੋ ਗਿਆ ਕਿ ਗੁਰੂ ਜੀ ਨੇ ਸੱਤਿਨਾਮ ਦਾ ਉਪਦੇਸ਼ ਦੇਕੇ ਉਹਨਾਂ ਨੂੰ ਤਾਰਿਆ।

ਧਾਮੁ। ਗੁਰ ਸੋਂ ਮਿਲਿ ਭਗਤੀ ਉਰ ਧਾਰੋ। ਧਯਾਨ ਕਰੋ ਬੰਧਨ ਛੁਟਕਾਰੋ ॥੫੩॥ ਸਤਿਗੁਰ ਦਰਸ ਸਫਲ ਸੁਖਦਾਈ। ਜਪਹੁ ਨਾਮ ਹੈ ਅੰਤ ਸਹਾਈ। ਗੁਰਮੁਖ ਹੋਵਹੁ ਤਜਹੁ ਬਿਕਾਰਾ। ਆਪ ਤਰਹੁ ਕਰਿ ਪਿਤਰ ਉਧਾਰਾ'। ॥੫੪॥ ਦੋਹਰਾ॥ ਸੁਨਿ ਪੰਡਿਤ ਬੂਝਨ ਕਿਯੋ 'ਗੁਰੂ ਕਿਤਿਕ ਪਰਕਾਰ?'। ਉੱਤਰ ਦੇਨੇ ਹੇਤੁ ਤਬ ਬੋਲੇ ਗੁਰੂ ਉਦਾਰ ॥੫੫॥ਚੌਪਈ॥ 'ਇਕ ਪੰਡਿਤ ਗੁਰ*, ਇਕ ਅਵਧੂਤਾ[1]। ਮਹਾਂਪੁਰਖ ਇਕ ਜੋ ਮਤਿਪੂਤਾ[2]। ਲੱਖਨ ਸੁਨਹੁ ਭਿੰਨ ਮਨ ਮਾਨਹੁ। ਜੋ ਪੰਡਿਤ ਤਿਨ ਕਉ ਇਉਂ ਜਾਨਹੁ ॥੫੬॥ ਅਨਤਾਰੂ[3] ਜਿਉਂ ਬਚਨ ਅਲਾਇ।–ਨਦੀ ਪਾਰ ਤਟ[4] ਹੋਤਿ ਲਖਾਇ। ਤਰਹੁ ਤਾਂਹਿ ਹੋਵਹੁਗੇ ਪਾਰੂ–। ਤਰ ਨਹਿੰ ਜਾਨਹਿ ਕਰਹਿ ਉਚਾਰੂ ॥ ੫੭ ॥ ਆਪ ਨ ਕਰਹਿ ਦੇਤਿ ਉਪਦੇਸ਼ਾ। ਪੰਡਿਤ ਗੁਰ ਜਾਨਹੁ ਤੁਮ ਐਸਾ। ਬੇਦ ਪੁਰਾਨਨ ਕਰਹਿ ਬਖਯਾਨਾ। ਲੋਭ ਮੋਹ ਮਹਿੰ ਬੈਸ ਬਿਹਾਨਾਂ[5] ॥ ੫੮ ॥ ਦੋਹਰਾ ॥ ਪੁੰਨ ਮਿਲਨ ਕੋ ਜਾਨੀਏ, ਹੋਤਿ ਨ ਰਿਦੈ ਗਿਆਨ[6]। ਪੁਨ ਜੋ ਹੈ ਅਵਧੂਤ ਗੁਰ ਬਿੱਦਯਾ ਤੇ ਅਨਜਾਨ ॥ ੫੯ ॥ ਚੌਪਈ ॥ ਮਿਲਾ ਸੰਤ ਕੋ ਜੋਗਹਿੰ ਪਾਯੋ। ਭਯੋ ਗਯਾਨ ਉਰ ਮੋਹ ਮਿਟਾਯੋ। ਆਪ ਤਰੈ ਭਵ ਸਾਗਰ ਸੋਇ। ਔਰ ਉਧਾਰ ਨ ਤਿਹ ਤੇ ਹੋਇ ॥ ੬੦ ॥ ਜਿਉਂ ਜਲ ਬਿਖੈ

[1]ਮੁਰਾਦ ਹੈ ਅਨਪੜ੍ਹ ਪਰ ਤਪੱਸ੍ਵੀ ਗੁਰੂ ਤੋਂ। [2]ਪਵਿੱਤ੍ਰ। [3]ਜੋ ਤਰ ਨਾ ਸੱਕੇ। [4]ਕੰਢਾ। [5]ਬੀਤਦੀ ਹੈ। [6]ਪੰਡਤ ਤੋਂ ਪੁੰਨ ਪ੍ਰਾਪਤ ਹੁੰਦਾ ਹੈ ਪਰ ਮੁਕਤੀ ਨਹੀਂ। [7]ਭਾਵ ਕੋਈ ਸੰਤ ਦੇਵ ਜੋਗ ਨਾਲ ਮਿਲ ਗਿਆ।

*ਇਥੇ ਗੁਰੂ ਪਦ ਤੋਂ ਮੁਰਾਦ ਗੁਰਮੁਖ ਦੀ ਹੈ, ਜੋ ਆਪ ਜਪਦਾ ਤੇ ਹੋਰਨਾਂ ਨੂੰ ਜਪਾਉਣ ਦੀ ਸ਼ਤਜਾ ਰਖਦਾ ਹੈ। ਗੁਰੂ ਅਵਤਾਰ ਜੋ ਦਸੇ ਪਾਤਸ਼ਾਹੀਆਂ ਸਨ, ਉਹ ਇਸ ਪਦਵੀ ਤੋਂ ਬਹੁਤ ਉੱਚੇ ਹਨ, ਤੇ ਉਨ੍ਹਾਂ ਦੀ ਸ਼ਾਨ ਦੇ ਓਹ ਦਸੇ ਆਪ ਹੀ ਸਨ। ਏਹ ਦਸ ਮੂਰਤੀਆਂ ਧੁਰੋਂ ਆਏ ਸਨ। ਇਹ ਰਬ ਦੀ ਸ਼ਾਤ ਤੋਂ ਆਏ ਸਨ। ਇਸ ਕਰਕੇ ਪਰਮੇਸ਼ੁਰ ਨੂੰ ਅਜੋਨੀ ਮੰਨਦਿਆਂ ਹੋਇਆਂ ਇਨ੍ਹਾਂ ਨੂੰ 'ਗੋਬਿੰਦ ਰੂਪ' ਤੇ 'ਭਗਵੰਤ ਰੂਪ' ਲਿਖਿਆ ਹੈ। ਹੋਰ ਸਿੱਖਜਾ ਦਾਤੇ ਤੇ ਮੁਰਸ਼ਦ ਇਕ ਸਾਧੂ ਤੋਂ ਲੈ ਵਡੇ ਤੋਂ ਵਡੇ ਭਗਤਾਂ ਤਕ ਜੋ ਹੋਏ ਹਨ ਓਹ ਜੀਵ ਸ਼੍ਰੇਣੀ ਤੋਂ ਉਠ ਪਰਮ ਪਦਾਂ ਨੂੰ ਅੱਪੜੇ ਹਨ। ਭਾਈ ਸ਼ੰਕਰ ਦਿਆਲ ਫੈਜ਼ਾਬਾਦੀ ਨੇ ਆਪਣੇ ਜਪੁਜੀ ਸਾਹਿਬ ਦੇ ਟੀਕੇ ਦੇ ਦੀਬਾਚੇ ਵਿਚ ਕਬੀਰ ਆਦਿ ਭਗਤਾਂ ਨੂੰ 'ਗੁਰਜਯੋਤੀ' ਦੇ ਕਾਯਮ ਮੁਕਾਮ ਸਿੱਧ ਕੀਤਾ ਹੈ, ਰਾਮ ਕ੍ਰਿਸ਼ਨ ਆਦਿ ਅਵਤਾਰਾਂ ਨੂੰ ਗੁਰੂ ਧਾਰਨ ਕਰਨ ਵਾਲੇ ਦੱਸਕੇ, ਗੁਰੂ ਜਯੋਤੀ ਨੂੰ ਉਚੇਰਾ ਤੇ ਗੁਰੂ ਜਯੋਤੀ ਦਾ ਪੂਰਨ 'ਗੁਰ ਅਵਤਾਰ' ਗੁਰੂ ਨਾਨਕ ਦੇਵ ਜੀ ਨੂੰ ਸਿੱਧ ਕੀਤਾ ਹੈ।

ਲਸ਼ਟਕਾ[1]ਜਾਈ। ਆਪ ਤਰੈ ਨਹਿੰ ਔਰ ਤਰਾਈ। ਪੁਨ ਜੇ ਮਹਾਂ ਪੁਰਖ ਗੁਰ ਜਾਨਹੁ। ਸਭਿ ਵਿੱਦਜਾ ਮਹਿੰ ਨਿਪੁਨ[2] ਪਛਾਨਹੁ ॥ ੬੧ ॥ ਤਿਨ ਕੌ ਮਿਲਹਿੰ ਮਨੁਜ ਜੇ ਜਾਈ। ਹੈ ਉਧਾਰ ਸਹਿਜੇ ਗਤਿ ਪਾਈ। ਜਿਹ ਉਪਦੇਸ਼ਹਿੰ ਦੇਹਿੰ ਗਿਆਨਾ। ਐਸੇ ਮਹਾਂ ਪੁਰਖ ਸੁਖਦਾਨਾ॥੬੨॥ ਦੋਹਰਾ ॥ ਤਿਨ ਕੇ ਦੇਖਿ ਅਚਾਰ ਨਰ ਜੋਕੋ ਆਪ ਕਮਾਇ। ਸ਼ਸਤ[3] ਹੋਤਿ ਤਿਨ ਕੋ ਸਦਾ ਜਮਪੁਰਿ ਸੋ ਨਹਿੰ ਜਾਇੰ॥ ੬੩ ॥ ਚੌਪਈ ॥ ਨਰ ਜਿਹ ਪਾਰ ਲੰਘਾਵਨ ਹੋਇ। ਪਾਰ ਕਰੈ ਕੇਵਟ[4] ਸਮ ਸੋਇ। ਕਿਸੀ ਤੁਲਾ ਦੇ, ਕਿਹ ਸਰਨਾਈ[5]। ਕਿਸਹੂੰ ਨੌਕਾ[6] ਦੇਤਿ ਚਢਾਈ ॥ ੬੪ ॥ ਤਿਹ ਕੇ ਦਰਸ਼ਨ ਕਲਮਲ ਜਾਈ। ਮਹਾਂ ਪੁਰਖ ਗੁਰ ਸਭਿ ਸੁਖਦਾਈ[7]। ਗੁਨਖਾਨੀ ਤੇ[8] ਸੁਨਿ ਅਸ ਬਾਨੀ। ਪਰਮ ਪ੍ਰੇਮ ਮੈਂ ਮਤਿ ਲਪਟਾਨੀ ॥ ੬੫ ॥ ਗਹਿ ਪਦ ਪੰਕਜ ਬਿਨੈ ਬਖਾਨਹਿੰ। ਮੁਕਤਿ ਦਾਨ ਦਾ ਰੂਪ ਪਛਾਨਹਿੰ। 'ਭਵ ਸਾਗਰ ਮਹਿੰ ਹੈ ਦੁਖ ਭਾਰਾ। ਨਿਜ ਕਰੁਨਾ ਕਰਿ ਕਰਹੁ ਉਧਾਰਾ ॥੬੬॥ ਦੋਹਰਾ॥ ਸਿੱਖ ਆਪਨੇ ਕੀਜੀਏ ਸ਼ੁਭ ਉਪਦੇਸ਼ ਦ੍ਰਿੜਾਇ। ਜਸ ਤੁਮਰਾ ਸ਼੍ਰਵਨਨ ਸੁਨਯੋ ਦਰਸ ਦਿਯੋ ਅਬ ਆਇ'॥੬੭॥ ਚੌਪਈ ॥ ਤਿਨ ਕੀ ਦੇਖਿ ਦੀਨਤਾ ਦਯਾਲ॥ਦੇਤਿ ਭਏ ਉਪਦੇਸ਼ ਰਸਾਲ॥ 'ਜਗਤ ਜਾਨਿਯੇ ਰਿਦੇ ਅਨਿੱਤਾ। ਸੱਤਿਨਾਮ ਸਿਮਰਹੁ ਨਿਤ ਚਿੱਤਾ॥੬੮॥ਮਨ ਰੋਕਨ ਕੌ ਕਰਿ ਅੱਭਜਾਸਾ। ਹੈ ਤੁਮ ਕੌ ਪ੍ਰਾਪਤਿ ਸੁਖਰਾਸਾ। ਜਬਹੀ ਜਗਤ ਅਸੱਤਿ ਪਛਾਨੋ। ਮਨ ਸੰਕਲਪ ਸੁਖੈਨੈਂ[9] ਹਾਨੋ[10] ॥ ੬੯ ॥ ਇਸ ਪ੍ਰਕਾਰ ਕੋ ਦੇ ਉਪਦੇਸ਼ਾ। ਆਗੇ ਗਮਨ* ਕੀਨ ਜਗਤੇਸ਼ਾ। ਕਾਂਸ਼ੀ ਬਿਖੈ ਜਾਇ ਕਿਯ ਡੇਰਾ। ਤਟ ਸੁਰਸਰਿ[10] ਜਹਿੰ ਸੁੰਦਰ ਹੇਰਾ ॥ ੭੦ ॥ ਅਤਿਸ਼ੈ ਉੱਜਲ ਨੀਰ ਤਰੰਗਾ। ਸੱਤਿਨਾਮ ਕੋ ਜਸ ਜਨੁ ਚੰਗਾ। ਹੁਤੇ[11] ਤਹਾਂ ਜੇ ਪੰਡਿਤ ਭਾਰੀ। ਸੁਨਿ ਕਰਿ ਸੁਧ ਤਿਨ ਸ਼ੂਨ ਮਝਾਰੀ॥੭੧॥ ਮਿਲਿ ਕਰਿ ਸਭਿਹੀ ਆਪਸ ਮਾਂਹੀ। ਆਵਨ ਭੇ ਤਿਆਰ ਹਰਖਾਹੀਂ। 'ਪੂਰਨ ਸੰਤ ਸੁਨਤਿ ਥੇ ਜਾਂਕੋ। ਦਰਸ਼ਨ

[1]ਛਾਠੀ। [2]ਪ੍ਰਬੀਨ। [3]ਕੱਲਜਾਣ। [4]ਮਲਾਹ। [5]ਫੂਕ ਭਰੀ ਖੱਲ ਜਿਸ ਨਾਲ ਪਾਣੀ ਤੋਂ ਤਰ ਜਾਂਦੇ ਹਨ। [6]ਬੇੜੀ। [7]ਭਾਵ ਗੁਰੂ ਜੀ ਤੋਂ। [8]ਸੋਖੇ ਹੀ। [9]ਨਾਸ਼ ਕਰੋਗੇ। [10]ਗੰਗਾ। [11]ਸਨ।

*ਅਜੁੱਧਜਾ ਵਿਚ ਸਤਿਗੁਰੂ ਜੀ ਦਾ ਗੁਰਦੁਆਰਾ ਹੈ, ਕੁਛ ਬਰਸ ਬੀਤੇ ਹਨ ਕਿ ਸ਼ੱਤ੍ਰੂਜੀਤ ਸਿੰਘ ਜੀ ਨਾਮੇ ਇਕ ਬੜੇ ਚੰਗੇ ਨਿਹੰਗਸਿੰਘ ਇਸਗੁਰਦੁਆਰੇ ਦੇਸੇਵਕ ਹੋਏਹਨ।

ਕਰੈਂ ਚਲਹੁ ਅਬ ਤਾਂਕੋ' ॥ ੭੨ ॥ ਨਰ ਬ੍ਰਿੰਦਨ ਸੋਂ ਪੰਡਿਤ ਆਏ। ਸ਼੍ਰੀ ਗੁਰ ਆਗੈ ਸੀਸ ਨਿਵਾਏ। ਧਰਿ ਉਰ ਸ਼ਰਧਾ ਕੋ ਢਿਗ ਬੈਸੇ। ਪ੍ਰਸ਼ਨ ਕੀਨ ਮਿਲਿ ਕੈ ਤਬ ਐਸੇ ॥ ੭੩ ॥ ਦੋਹਰਾ ॥ 'ਵੇਦ ਸ਼ਾਸਤ੍ਰ ਨਿਤਪ੍ਰਤਿ ਪਢਤਿ ਸੁਨਤਿ ਸਦਾ ਬਿਵਹਾਰ। ਹਮ ਉਰ ਸ਼ਾਂਤਿ ਨ ਆਵਈ ਮਿਟਤ ਨਹੀਂ ਹੈਂਕਾਰ'॥੭੪॥ਚੌਪਈ॥ ਸੁਨਿ ਕਰਿ ਬੋਲੇ ਸ਼੍ਰੀ ਗੁਨਖਾਨੀ।'ਪੰਡਿਤ ਗੁਨਹੁ[1] ਹਮਾਰੀ ਬਾਨੀ। ਅੰਤਰ ਖੋਟ ਨਿਰੰਤਰ ਧਰਿਹੀ। ਕੈਸੇ ਪਾਹੁ ਬੇਦ ਕੋ ਚਰਿਹੀ'॥੭੫॥ ਬਿਖੈ ਬਿਕਾਰ ਲਾਲਸਾ ਬਾਢੀ। ਸ਼ਾਂਤਿ ਬੁੱਧਿ ਉਰ ਬਾਹਰ ਠਾਂਢੀ[2]* । ਪਢਹੁ ਸੁਨਹੁ ਸਭਿ ਲੋਕ ਦਿਖਾਵਾ'। ਅਸ ਕਹਿ ਪੁਨ ਇਕ ਸ਼ਬਦ ਅਲਾਵਾ ॥ ੭੬ ॥

ਸਿਰੀ ਰਾਗੁ ਮਹਲਾ ੧ ॥

ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ ਪਰਨਿੰਦਾ ਪਰਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥ ਰਸ ਕਸ ਆਪੁ ਸਲਾਹਣਾ ਏਹ ਕਰਮ ਮੇਰੇ ਕਰਤਾਰ ॥ ੧॥ ਬਾਬਾ ਬੋਲੀਐ ਪਤਿ ਹੋਇ ॥ ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥ ੧ ॥ ਰਹਾਉ ॥ ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥ ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥ ੨ ॥ ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣੁ ਵਖਾਣ॥੩॥ ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥ ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਹੁ ਕਾਇ ॥ ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥ ੪ ॥ ੪ ॥

ਦੋਹਰਾ ॥ 'ਮਨ ਕੇ ਮੁਨਸਬ ਹੈਂ[3] ਸੁਨਹੁ ਰਹੇ ਬਿਸ਼ੈ ਲਪਟਾਇ[4]। ਭਾਂਹੀ ਕੇ ਰਸ ਮਹਿ ਫਸੇ ਨਹੀਂ ਨਾਮ ਰਸ ਆਇ॥ ੭੭॥ ਚੌਪਈ ॥ ਪੜ੍ਹਨ ਪ੍ਰਕਾਰ ਦੋਇ ਕੋ ਜਾਨਹੁ। ਪਟੇ ਬਾਜ[5], ਇਕ ਸੂਰ[6] ਪ੍ਰਮਾਨਹੁ[7]। ਇਕ ਕੀ ਨਿਸ਼ਫਲ ਝੂਠੀ ਲਖਨੀ[8]। ਹੋਤਿ ਸਫਲ ਦੂਸਰ[9] ਸਿਖ ਸਿਖਨੀ[10]। ॥੭੮॥ਪਟੇਬਾਜ[5]ਇਹ ਭਾਂਤਿ ਚਲਾਵਹਿ।ਜੈਸੇ ਅੰਗ ਛੁਹਨ ਨਹੀਂ ਪਾਵਹਿ।

[1]ਵਿਚਾਰੋ। [2]ਗਿਆਨ ਦੀ ਪਾਹੁ ਕੀਕੂੰ ਚੜ੍ਹੇ (ਅ) ਕੀਕੂੰ ਪਾਵੇ ਉਹ ਆਚਰਨ ਜਿਸ ਨੂੰ ਸ਼ਾਸਤ੍ਰ ਕਹਿੰਦਾ ਹੈ। [3]ਖੜੀ ਹੈ। [4]ਆਪਣੇ ਮਨ ਦੇ ਆਪ ਮੁਨਸਫ ਹੋਕੇ। [5]ਲਪਟ ਰਹੇ ਹੋ। [6]ਗੱਤਕੇ ਬਾਜ। [7]ਸੂਰਮਾ। [8]ਜਾਣੋ। [9]ਲੱਖਜਤਾ—ਪ੍ਰਬੀਨਤਾ। [10]ਦੂਸਰੇ ਦੀ। [11]ਸਿੱਖੀ ਹੋਈ ਸਿੱਖਜਾ। *ਪਾਃ—ਕਾਢੀ।

ਤਿਨਕੋ ਤਨ ਰਹਿ ਬਨਜੋ ਬਨਾਯੋ। ਸ਼ਸਤ੍ਰ ਘਾਵ ਕੋ ਛੁਹਨ ਨ ਪਾਯੋ॥੭੬॥ ਹੇਤ ਜੀਵਕਾ, ਲੋਕ ਦਿਖਾਵਨ। ਪਢਤਿ ਸੁ ਇਕ ਨਹਿੰ ਕਰਹਿੰ ਕਮਾਵਨ। ਤਿਹ ਕੋ ਨਿਸ਼ਫਲ ਐਸੇ ਜਾਨਹੁ। ਜੈਸੇ ਘਨ ਜਲਹੀਨ ਪਛਾਨਹੁ॥੭੦॥ ਇਕ ਜੋ ਸੂਰ ਸੰਤ ਇਸ ਰੀਤੀ। ਪਢਹਿੰ ਸੁਨਹਿੰ ਸਤਿਸੰਗ ਸਪ੍ਰੀਤੀ। ਜਾਨਹਿੰ ਬਡ ਅੱਗਯਾਨ ਅਰਾਤੀ[1]।ਤਿਹ ਕੋ ਹਨਨ ਕਰਹਿੰ ਭਲਿ ਭਾਂਤੀ॥ ੭੧॥ ਕਾਮ ਕ੍ਰੋਧ ਲੋਭ ਅਹੰਕਾਰਾ। ਇਹ ਤਿਹ ਅੰਗ ਸੁ ਕਰਹਿੰ ਪ੍ਰਹਾਰਾ। ਸਤਿਗੁਰ ਸ਼ਬਦ ਸ਼ਸਤ੍ਰ ਜਿਨਕੇਰੇ।ਕਰਹਿੰ ਪ੍ਰਹਾਰ ਨ ਲਾਵਹਿੰ ਦੇਰੇ॥੭੨॥ ਨਿਤਪ੍ਰਤਿ ਛੇਦਹਿੰ[2] ਸਨਮੁਖ ਹੋਈ। ਸੂਰਨ ਕੀ ਬਿੱਦ੍ਯਾ ਹੈ ਸੋਈ। ਪੁਨ ਇਕ ਔਰ ਸੁਨਹੁ ਦ੍ਰਿਸ਼ਟਾਂਤਾ। ਜਿਸ ਪ੍ਰਕਾਰ ਤੁਮ ਹੋਇ ਨ ਸ਼ਾਂਤਾ ॥ ੭੩ ॥ ਸ਼ਾਸਤ੍ਰ ਜਿਤੇ ਸੁ ਸ਼ਸਤ੍ਰ ਸਮਾਨਾ।ਮਨ ਰੂਪੀ ਬਡ ਕੇਹਰਿ[3] ਜਾਨਾ।ਜੇਮਾਰਹਿੰ ਤਿਨ ਨਿਕਸਹਿ ਨਾਮੂ।–ਬਡੋ ਸ਼ਸਤ੍ਰਧਾਰੀ ਅਭਿਰਾਮੂ–॥੭੪॥ ਕਵਿਅਨ[4] ਜੇਤੇ ਸ਼ਾਸਤ੍ਰ ਬਨਾਏ। ਘੜਹਿੰ ਲੁਹਾਰ ਸਮਾਨ ਸਦਾਏ[5]। ਜੇ ਪੰਡਿਤ[6] ਤਿਨ ਟੀਕਾ ਕਾਰਾ। ਸਿਕਲੀਗਰ[7] ਸੇ ਲੇਹੁ ਬਿਚਾਰਾ ॥ ੭੫ ॥ ਜਿਨ ਪਢਿ ਸੁਨਿ ਕਿਧ ਮਨ ਕਾ ਮਾਰਨ। ਸੇ ਜੋਧਾ ਹਨਤੇ ਹੱਥਨਾਰਨ।ਪਢਹਿੰ ਜੀਵਕਾ ਕਾਰਨ ਜੋਊ।ਬੇਚਨ ਹਾਰ ਸ਼ਸਤ੍ਰ ਸਮ ਸੋਊ॥੭੬॥ ਸ਼ੇਰ ਰੂਪ ਮਨ ਜਿਸ ਨੇ ਮਾਰਾ। ਬਿਬਰੈ ਨਾਮ ਤਾਂਹਿ ਦਿਸ਼ਿ ਚਾਰਾ। ਸ਼ਸਤ੍ਰ ਧਾਰਿ[8] ਕਹਿਵਾਵਤਿ ਸੋਊ। ਕੂਰੇ ਨਾਮ ਅਪਰ ਸਭਿ ਕੋਊ[9] ॥੭੭॥ ਇਸ ਪ੍ਰਕਾਰ ਸੁਨਿ ਕਰਿ ਬਚ ਰਾਸੀ[10]। ਬੋਲੇ ਬਹੁਰ ਕੁਸ਼ਲ[11] ਜੇ ਕਾਂਸ਼ੀ। 'ਇਹ ਸ਼ਿਵਪੁਰਿ ਮਹਿੰ ਜੋ ਮ੍ਰਿਤੁ ਪਾਵਤਿ।ਮੁਕਤ ਹੋਤਿ ਸਭਿ ਦੋਖ ਮਿਟਾਵਤਿ॥੭੮॥ਸ਼ਾਸਤ੍ਰ ਬਿਖੈ ਮਹਾਤਮ ਕਹਾ। ਮ੍ਰਿਤੁ ਹੋਇ, ਜਾਵੈ ਸ਼ਿਵ ਜਹਾਂ। ਯਾਤੇ ਮਹਿਮਾ ਇਹ ਥਲ ਕੇਰੀ। ਸਭਿਹਿਨਿ ਤੇ ਉਤਮ ਹਮ ਹੇਰੀ'॥੭੯॥ਦੋਹਰਾ॥ਜਗਗੁਰ ਬੋਲੇ ਬਚਨਪੁਨ 'ਮ੍ਰਿਤੁ ਸਮਾਂ ਜਬ ਆਇਰਾਮ ਨਾਮ ਉਪਦੇਸ਼ ਸ਼ਰੁਤਿ[12] ਦੇਤਿ ਪਿਨਾਕੀ[13] ਗਾਇ ॥ ੮੦ ॥ ਚੌਪਈ ॥ ਯਾਂਤੇ ਮੋਖ ਹੋਤਿ ਇਹ ਥਾਈਂ। ਲਖਹੁ ਨਾਮ

[1]ਵੈਰੀ। [2]ਕੱਟਦੇ ਹਨ। [3]ਸ਼ੇਰ। [4]ਕਵਿ ਤੋਂ ਮੁਰਾਦ (inspired poets) ਅਨੁਭਵੀ ਕਵੀਆਂ ਤੋਂ ਹੈ। [5]ਸਦਾ ਹੀ। [6]ਪੰਡਿਤ ਤੋਂ ਮੁਰਾਦ ਕੋਵਲ ਵਿਦਜਵਾਨ ਦੀ ਹੈ, ਐਸੇ ਟੀਕਾਕਾਰਾਂ ਤੋਂ ਨਹੀਂ ਜੋ ਅਨੁਭਵੀ ਬੀ ਸਨ ਤੇ ਪੰਡਤ ਬੀ, ਜੈਸੇ ਸ਼ੰਕ੍ਰਾਚਾਰਯ ਜੀ ਅਨੁਭਵੀ ਬੀ ਸਨ ਤੇ ਟੀਕਾਕਾਰ ਬੀ ਸਨ। [7]ਹੱਥਿਆਰਾਂ ਨੂੰ ਸਾਫ ਕਰਨ ਵਾਲੇ। [8]ਧਾਰਨ ਵਾਲਾ। [9]ਸਾਰੇ। [10]ਚਤੁਰ (ਪੰਡਤ) ਕਾਂਸ਼ੀ ਦੇ। [11]ਕੰਨੀਂ। [12]ਸ਼ਿਵ।

ਮਹਿਮਾ ਅਧਿਕਾਈ।ਕਿਤੈ ਦੇਸ਼ ਹੋਵੈ ਥਲਕੋਈ।ਨਾਮ ਰਿਦੈ ਗਤਿ ਪ੍ਰਾਪਤਿ ਹੋਈ*॥੯੧॥ ਜਿਉਂ ਕਬੀਰ ਕਾਸ਼ੀ ਥਲ ਤਯਾਗਾ। ਮਗਹਰ[1] ਮੈਂ ਬਸਾ ਨਾਮ ਅਨੁਰਾਗਾ॥ਸਤਿ ਸੰਗਤਿ ਹੈ ਰਹੀ ਤਹਾਂ ਹੀ । ਭਏ ਮੋਖ ਤਜਿ ਦੇਹਿ ਉਹਾਂ ਹੀ[2]॥੯੨॥ਜਾਨਹੁ ਏਕ ਮੋਖ ਕੋ ਦਾਤਾ। ਸੱਤਿਨਾਮ ਸਭਿ ਜਗ ਬੱਖਯਾਤਾ। ਔਰ ਕਿਸੂ ਤੇ ਮੋਖ ਨ ਹੋਈ।ਕੋਟ ਉਪਾਉ ਕਰੇ ਜੇ ਕੋਈ' ॥ ੯੩॥ ਦੋਹਰਾ ॥ ਸੁਨਿ ਕਰਿ ਪੰਡਿਤ ਕਹਤਿ ਭੇ 'ਹੈਂ ਅਨੇਕ ਹਰਿਨਾਮ। ਕੌਨ ਨਾਮ ਹੈ ਮੁਕਤਿ ਦਾ?ਸੋ ਕਹਿਯੇ ਅਭਿਰਾਮ' ॥੯੪॥ਚੌਪਈ॥ ਸ਼੍ਰੀ ਨਾਨਕ ਪੁਨ ਬੈਨ ਉਚਾਰੇ। 'ਜੋ ਨੌਕਾ ਸਭਿ ਪਾਰ ਉਤਾਰੇ । ਪੁਨ ਜਿਸ ਨੌਕਾ ਪਰ ਚਢਿ ਕੋਊ। ਤਿਹ ਕੋ ਪਾਰ ਉਤਾਰੈ ਸੋਊ ॥੯੫॥ ਤਿਸਹੀ ਸੰਗ ਤਾਂਹਿ ਕੋ ਕਾਮੂ । ਉਤਰੈ ਪਾਰ ਪਾਇ ਸੁਖਧਾਮੂ । ਤੈਸੇ ਗੁਰ ਜੋ ਨਾਮ ਬਤਾਇ। ਸੋ ਤਿਹ ਕੋ ਹੋਵਤਿ ਗਤਿਦਾਇ ॥ ੯੬ ॥ ਗੁਰ ਉਪਦੇਸ਼ ਰਿਦੈ ਜਿਨ ਧਾਰਾ । ਸੋ ਭਵ ਸਾਗਰ ਉਤਰਾ ਪਾਰਾ†'। ਇਸ ਪ੍ਰਕਾਰ ਸੁਨਿ ਕੈ ਸ਼ੁਭ ਬਚਨਾ। ਪੰਡਿਤ ਬਿਨੈ ਭਨੈ ਸੁਠ ਰਚਨਾ ॥ ੯੭ ॥ 'ਦੀਨ ਜਾਨਿ ਗਤਿ ਕੀਜੈ ਹਮਰੀ । ਚਰਨ ਸ਼ਰਨ ਗਹਿ ਲੀਨੀ ਤੁਮਰੀ । ਰਾਵਰਿ ਸਰਸ ਅਪਰ ਨਹਿੰ ਕੋਈ । ਸਫਲ ਦਰਸ ਨਿਜ ਕਰਿ ਦੁਖ ਖੋਈ'॥੯੮॥ਸੁਨੀ ਬਿਨੈ ਜਬ ਕਰੁਨਾ ਐਨਾ । ਕੈਵਲਦਾ ਉਚਰੇ ਸ਼ੁਭ ਬੈਨਾ । 'ਸੱਤਿਨਾਮ ਕੋ ਕੀਜੈ ਜਾਪੂ । ਤੁਮਰੇ ਨਾਸਹਿੰ ਤੀਨੋ ਤਾਪੂ'॥੯੯॥ ਨਾਉਂ ਧਰੀਕ[3]ਭਏ ਸਿਖ ਸੋਇ।ਗੁਰ ਗੁਰ ਜਾਪ ਜਪਹਿੰ ਭ੍ਰਮ ਖੋਇ ।ਕਿਤਿਕ ਦਿਵਸ ਗੁਰ ਡੇਰਾ ਕਰਿਕੈ। ਪੁਨ ਗਮਨੇ ਉਪਕਾਰ ਬਿਚਰਿਕੈ ॥੧੦੦॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਤੀਰਥ ਬਿਚਰਨ' ਪ੍ਰਸੰਗ ਬਰਨਨੰ ਨਾਮ ਨਵਮੋਂ ਅਧਜਾਯ ॥ ੯ ॥

੧੦. [ਸ਼ਾਰਦਾ ਮੰਗਲ। ਜਗਨ ਨਾਥ, ਕਲਜੁਗ ਪ੍ਰਸੰਗ]

॥ ਭੁਜੰਗ ਛੰਦ ॥

ਨਮੋ ਚੰਡਿਕਾ‡ਕਾਲਕਾ ਬਾਕਬਾਨੀ।ਬਿਘੰਨਾ ਹਰੰਤੀ ਸਦਾ ਬੁੱਧਿ ਦਾਨੀ। ਕਰੋ ਦਾਤ ਮਾਤਾ ਮੁਝੈ ਦਾਸ ਜਾਨੋਂ।ਸੁਛੰਦੰ ਗੁਰੂ ਕੀ ਕਥਾਹੌਂ ਬਖਾਨੋਂ॥੧।

---

[1]ਮਤਾਹਰ। [2]ਓਥੇ ਹੀ। [3]ਨਾਮ ਦੇ ਧਾਰਨ ਕਰਨ ਵਾਲੇ। *ਉਨ੍ਹਾਂ ਦੇ ਦੱਸੇ ਖਿਆਲ ਦਾ ਉਨ੍ਹਾਂ ਦੇ ਨਿਸ਼ਚੇ ਦਾ ਖਿਆਲ ਦੱਸਕੇ ਇਹ ਅਪਣਾ ਅਸੂਲ ਪ੍ਰਤਿਪਾਦਨ ਕੀਤਾ ਹੈ ਕਿ ਨਾਮ ਨਾਲ ਕਲਜਾਨ ਹੁੰਦੀ ਹੈ, ਕਿਸੇ ਥਾਂਵੇ ਮਰਨ ਨਾਲ ਨਹੀਂ।

†ਅੰਕ ੯੯ ਵਿਚ ਦੱਸਣਗੇ ਕਿ ਇਨ੍ਹਾਂ ਨੂੰ 'ਸੱਤਿਨਾਮ' ਗੁਰੂ ਜੀ ਨੇ ਦੇਕੇ ਤਾਰਿਆ।

‡ਦੇਵੀ ਦੀ ਵਿਸ਼ੇਸ਼ ਵਜਾਖਜਾ ਲਈ ਪੜ੍ਹੋ ਪੂਰਬਾਰਧ ਅਧਜਾਯ ੧ ਅੰਕ ੨।

ਚੰਡਿਕਾ=ਦੇਖੋ ਪੂਰਬਾਰਧ ਅਧਯਾਯ ੧ ਅੰਕ ੨।
ਕਾਲਿਕਾ=ਕਾਲੇ ਰੰਗ ਦੀ ਇਕ ਮੰਨੀ ਹੋਈ ਵਜਕਤੀ ਜਿਸ ਨੇ ਦੈਂਤਾਂ ਦਾ ਨਾਸ਼ ਕੀਤਾ। ਮੁਰਾਦ ਤੇਜਮਯ ਸ਼ਤ੍ਰੂਆਂ ਤੇ ਭੈ ਵਾਲਾ ਅਸਰ ਪਾਉਣ ਵਾਲੀ ਵਜਕਤੀ, ਉਸੇ ਨੂੰ ਬਾਕਬਾਨੀ ਪਏ ਕਹਿੰਦੇ ਹਨ। ਆਦਿ ਸ਼ਕਤੀ। ਸੁ=ਚੰਗੀ।
ਸੁਛੰਦੰ=ਸੁਹਣੇ ਗੀਤ, ਸੁੰਦਰ ਕਵਿਤਾ। (ਅ) ਸ੍ਵਛੰਦ=ਸੁਤੰਤ੍ਰ, ਆਪੇ ਟੁਰੀ ਆਉਣ ਵਾਲੀ ਕਵਿਤਾ।

ਅਰਥ–ਨਮਸਕਾਰ (ਹੈ ਤੈਨੂੰ, ਤੂੰ ਜੋ) ਚੰਡੀ ਹੈਂ, ਕਾਲਿਕਾ ਹੈਂ, ਸਰਸ੍ਵਤੀ ਹੈਂ, ਵਿਘਨਾਂ ਦੇ ਹਰ ਲੈਣ ਵਾਲੀ ਹੈਂ, ਸਦਾ ਬੁੱਧੀ ਦੇਣ ਵਾਲੀ ਹੈਂ। ਹੇ ਮਾਤਾ! ਮੈਨੂੰ ਦਾਸ- ਜਾਣੋ (ਤੇ ਇਹ) ਦਾਤ ਬਖਸ਼ੋ ਕਿ ਸੁਹਣੇ ਛੰਦਾਂ ਵਿਚ ਗੁਰੂ ਜੀ ਦੀ ਕਥਾ ਵਰਣਨ ਕਰਾਂ।

ਭਾਵ–ਇਸ ਮੰਗਲ ਵਿਚ ਸੰਸਾ ਨਹੀਂ ਰਹਿੰਦਾ ਕਿ ਕਵਿ ਜੀ ਬੁੱਧੀ ਦਾਤਾ ਤੇ ਬਾਕਬਾਨੀ ਸਰਸ੍ਵਤੀ ਨੂੰ ਹੀ ਚੰਡਿਕਾ ਤੇ ਕਾਲਿਕਾ ਕਹਿ ਰਹੇ ਹਨ, ਇਹੋ ਵਿਘਨ ਹਰਨ ਵਾਲੀ ਹੈ, ਇਹੋ ਅਕਲ ਦੇਣ ਵਾਲੀ ਹੈ, ਇਹੋ ਕਵਿਤਾ ਦੀ ਦਾਤੀ ਹੈ। ਸੋ ਸਪਸ਼ਟ ਹੈ ਕਿ ਆਪ ਨੇ ਆਪਣੀ ਸਾਰਦਾ ਵਿਚ ਤੇਜ ਤੇ ਸ਼ਾਂਤ, ਜਲਾਲ ਤੇ ਜਮਾਲ, ਸਭੋਂ ਸ਼ਤ੍ਰੂਆਂ ਨੂੰ ਭੈ ਦਾਤਾ ਹੋਣ ਵਾਲੀ ਵਰਣਨ ਕੀਤਾ ਹੈ, ਕਿਉਂਕਿ ਆਪ ਨੇ ਕਵਿਤਾ ਬੀਰ ਰਸ ਤੇ ਰੌਦ੍ਰ ਰਸ ਦੀ ਬੀ ਕਰਨੀ ਹੈ।

ਇਕ ਹੋਰ ਗਲ ਇਥੇ ਹੱਲ ਹੋਈ ਪਈ ਹੈ ਕਿ ਸ਼ਾਰਦਾ ਤੋਂ ਆਪ ਇਕੋ ਪ੍ਰਯੋਜਨ ਰਖਦੇ ਹਨ–ਆਪ ਉਸ ਤੋਂ ਇਹ ਵਰ ਮੰਗਦੇ ਹਨ ਕਿ ਆਪਣੇ ਇਸ਼ਟ ਦੀ ਆਪਣੇ ਸਤਿਗੁਰੂ ਦੀ ਕਥਾ ਮੈਂ ਸੁਤੇ ਸਿੱਧ ਕੁਦਰਤੀ ਵਹਾਉ ਵਾਲੀ ਸੁੰਦਰ ਛੰਦਾਂ ਵਿਚ ਗੁੰਦੀ ਕਵਿਤਾ ਵਿਚ ਵਰਣਨ ਕਰਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸੁਨਿ ਸ਼੍ਰੀ ਅੰਗਦ ਕਥਾ ਰਸਾਲਾ। ਆਗੈ ਗਮਨੇਬਹੁਰ ਕ੍ਰਿਪਾਲਾ।ਜਗੀਨਾਥ ਕੋ ਜਹਿੰ ਅਸਥਾਨਾ। ਤਹਾਂ ਜਾਇ ਪਹੁੰਚੇ ਗਤਿਦਾਨਾ॥੨॥ ਹਰਿਮੰਦਰ[1] ਕੇ ਦਰ ਪਰ ਜਾਈ। ਬੈਠੇ ਕਿਤਿਕ ਕਾਲ ਤਿਹ ਥਾਈਂ। ਸੰਧਯਾ ਕਾਲ ਪਹੁੰਚਨੋ ਜਬਹੀ। ਸਭ ਪੰਡੇ ਮਿਲਿ ਆਏ ਤਬਹੀ॥੩॥ ਕਰਨੇ ਲਗੇ ਆਰਤੀ ਤਹਿੰਵਾ।ਜਗੀਨਾਥ ਕੋ ਮੰਦਰ ਜਹਿੰਵਾ। ਸ਼੍ਰੀ ਗੁਰ ਬੈਠੇ ਰਹੇ ਅਡੋਲਾ।ਠਾਂਢੇ ਭਏ ਨ ਕੁਛ ਮੁਖ ਬੋਲਾ॥੪॥ਤਿਹ ਛਿਨ ਪੰਡੇ ਰਿਸਿ ਉਰਧਾਰੀ। ਆਨਿ ਸਮੀਪੰ ਗਿਰਾ ਉਚਾਰੀ। 'ਕੋ ਹੈਂ ਤੂੰ ? ਕਿਹ ਥਲ ਤੇ ਆਯੋ?।ਹੈਂ ਅਨਜਾਨ ਭੇਦ ਨਹਿ ਪਾਯੋ॥੫॥ਸਭਿਨਿ ਆਰਤੀ ਖਰੇ ਉਤਾਰੀ। ਤੂੰ ਬੈਠਨੋ ਰਹਿਓ ਇਹ ਬਾਰੀ[2]। ਜਗੀਨਾਥ ਕੋ ਭਾਉ ਨ ਕੀਨੋ।

[1]ਜਗਨ ਨਾਥ ਦਾ ਮੰਦਰ। [2]ਇਸ ਵੇਲੇ।

ਉਠਜੋ ਨ ਤਿਹ ਛਿਨ,ਕਜਾ ਤੈਂ ਚੀਨੋ?'॥੬॥ ਸੁਨਿ ਕਰਿ ਜਗਗੁਰ ਬਚਨ ਬਖਾਨੇ।'ਸਦਾ ਆਰਤੀ ਹਮ ਪਹਿਚਾਨੇ।ਸਰਬ ਸ਼ਿਰੋਮਣਿ ਜਸ ਪ੍ਰਭੁ ਊਚੇ। ਕਰਹਿੰ ਆਰਤੀ ਤਸ ਮਨ ਸੂਚੇ॥੭॥ ਅਲਪ ਆਰਤੀ ਕਜਾ ਤੁਮ ਕਰਿਹੋ। ਤੁੱਛ ਸੌਜ[1] ਜਾ ਮਹਿੰ ਸ਼ੁਭ ਧਰਿਹੋ।ਮਨ ਨਿਰਮਲ ਕਰਿ ਨਹੀਂ ਟਿਕਾਵਹੁ। ਤੌ ਅਭਿਮਤਿ[2] ਕਜਾ ਫਲ ਤੁਮ ਪਾਵਹੁ'॥੮॥ ਪੰਡੇ ਕਹੈਂ'ਆਰਤੀ ਕੈਸੀ?। ਨਿਤਪ੍ਰਤਿ ਕਰਤਿ ਰਹੋ ਕਹੁ ਤੈਸੀ'। ਤਿਨ ਤੇ ਸੁਨਿਕੈ ਕ੍ਰਿਪਾ ਨਿਧਾਨਾ। ਸ਼ਬਦ ਆਰਤੀ ਰੀਤਿ ਬਖਾਨਾ॥ ੯ ॥

ਧਨਾਸਰੀ ਮਹਲਾ ੧ ਆਰਤੀ

੧ ਓ ਸਤਿਗੁਰਪ੍ਰਸਾਦਿ ॥

ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥ ੧ ॥ ਕੈਸੀ ਆਰਤੀ ਹੋਇ ਭਵਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥ ੧ ॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹੋ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥ ੨ ॥ ਸਭ ਮਹਿ ਜੋਤਿ ਜੋਤਿ ਹੈ ਸੋਇ । ਤਿਸਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥ ੩ ॥ ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾਤੇ ਤੇਰੈ ਨਾਮਿ ਵਾਸਾ ॥ ੪ ॥ ੧ ॥ ੭ ॥ ੯ ॥

ਦੋਹਰਾ ॥ 'ਇਸ ਪ੍ਰਕਾਰ ਕੀ ਆਰਤੀ ਨਿਤ ਉਤਾਰਿ ਕਰਤਾਰ। ਮਨ ਕੋ ਰੋਕਿ ਜੁ ਕਰਤਿ ਇਉਂ ਫਿਰ ਨ ਪਾਇ ਸੰਸਾਰ'॥੧੦॥ਚੌਪਈ॥ ਸੁਨਿ ਕਰਿ ਪੰਡੇ ਬੰਦਨ ਕਰਿਹੀਂ।'ਮਹਾਂ ਪੁਰਖ ਇਹ' ਬਚਨ ਉਚਰਿਹੀਂ।'ਅਹੈ ਸੱਤਿ ਸਭਿ ਇਨ ਕੋ ਕਹਿਨੋ। ਮਨ ਇਸਥਿਰ ਇਕ ਛਿਨ ਨਹਿ ਰਹਿਨੋ'॥੧੧॥ ਦੋਇ ਦਿਵਸ ਤਹਿੰ ਰਾਖਜੋ ਡੇਰਾ। ਬਹੁਰੋ ਗਵਨੇ ਹੋਤਿ ਸਵੇਰਾ। ਕਿਤਿਕ ਦੂਰ ਰੀ ਸਾਗਰ ਤੀਰਾ। ਅਤਿ ਤਰੰਗ ਕੋ ਉਛਰਤਿ ਨੀਰਾ ॥ ੧੨ ॥ ਪੁਨ ਤਟ ਬੈਠੇ ਕ੍ਰਿਪਾ ਨਿਧਾਨਾ। ਗਾਵਨ ਲਗਾ ਸ਼ਬਦ ਮਰਦਾਨਾ। ਊਚੀ ਸੁਰ ਸੋਂ ਉਰ ਹਰਖਾਯੋ। ਅਧਿਕ ਮਨੋਜ[3] ਰਬਾਬ ਵਜਾਯੋ ॥ ੧੩ ॥ ਦੋਹਰਾ ॥ ਇਕ ਮਿਰਤਕ ਮਾਨਵ ਪਰਾ ਬ੍ਰਿੱਕ[4] ਖਾਨ ਤਿਹ ਆਇ। ਅਧਿਕ ਛੁਧਾ ਜਿਹ ਕਉ ਲਗੀ ਚੁਮਜੋ ਮਸਤਕ ਜਾਇ ॥ ੧੪ ॥ ਚੌਪਈ ॥ ਨਹਿੰ ਖਾਯੋ

[1]ਤੁੱਛ ਸਮੱਗਰੀ। [2]ਵਾਂਛਤ ਫਲ। [3]ਸੁੰਦਰ, ਮਨੋਹਰ। [4]ਬਘਿਆੜ।

ਹਟਿ ਕਰਿ ਸੋ ਗਯੋ। ਦੂਰ ਜਾਇ ਪੁਨ ਆਵਤਿ ਭਯੋ। ਪਗ ਕਰ ਉਰ ਸ਼ੂੰਘਾ ਤਿਹ ਸਾਰਾ। ਬਿਨ ਖਾਏ ਗਾ ਬਨਹਿੰ ਮਝਾਰਾ ॥ ੧੫ ॥ ਸ਼੍ਰੀ ਪ੍ਰਭੁ ਸੋਂ ਬੂਝਤਿ ਮਰਦਾਨਾ। 'ਮਿਰਤਕ ਕੋ ਬ੍ਰਿਕ ਕੀਨ ਨ ਖਾਨਾ। ਸ਼ੂੰਘ ਹਟਜੋ[1] ਕਿਉਂ? ਕਹਿਯੇ ਸ੍ਵਾਮੀ!। ਘਟ ਘਟ ਕੇ ਤੁਮ ਅੰਤਰਜਾਮੀ' ॥ ੧੬ ॥ 'ਸੁਨਿ ਮਰਦਾਨੇ! ਸ਼ਬਦ ਜੁ ਗਾਯੋ। ਯਾਂਤੇ ਰਿਦਾ ਸੁੱਧ ਹੈ ਆਯੋ। ਪਾਪ ਪੁੰਨ ਕੋ ਭਯੋ ਬਿਚਾਰਾ। ਭੁੱਖ ਅਭੁੱਖਹਿ ਲਖਜੋ ਅਹਾਰਾ ॥੧੭॥ ਦੋਹਰਾ ॥ ਮਿਰਤਕ[2] ਬੇਮੁਖ ਨਾਮ ਤੇ ਨਹਿੰ ਕੀਨੋ ਸਤਿਸੰਗ। ਆਂਖ ਨ ਦਰਸਜੋ ਸੰਤ ਕਬ, ਰਿਦੈ ਨ ਹਰਿ ਕੋ ਰੰਗ ॥ ੧੮ ॥ ਚੌਪਈ ॥ ਹਸਤਨ[3] ਸੋਂ ਕਬ ਟਹਿਲ ਨ ਕੀਨੀ। ਹਰਿਜਸੁ ਧੁਨਿ ਸ਼੍ਰਵਨਨ[4] ਨਹਿੰ ਦੀਨੀ।ਜਾਨੇ ਸਭੈ ਅੰਗ ਅਪਵਿੱਤ। ਇਸ ਖਾਵਨ ਤੇ ਹੋਇ ਅਧੋਗਤਿ ॥੧੯॥ ਯਾਂਤੇ ਭਜਜੋ, ਸੁਨੋ ਮਰਦਾਨਾ!। ਬਿਨਾ ਨਾਮ ਕਬ ਨਹਿੰ ਕੱਲਜਾਨਾ। ਨਿਹਫਲ ਨਰ ਸ਼ਰੀਰ ਹੈ ਸੋਈ। ਜਿਨ ਕਬਹੂੰ ਸਤਿਸੰਗ ਨ ਜੋਈ ॥ ੨੦ ॥ ਨਾਮ ਜਪਨ ਨਰ ਜਗ ਮੈਂ ਆਇਓ। ਭੂਲਜੋ ਤਾਂਹਿ[5] ਬਿਸ਼ੈ ਲਪਟਾਇਓ'। ਸੁਨਿਕੈ ਨਮੋ ਕੀਨਿ ਮਰਦਾਨੇ। 'ਧੰਨ ਪ੍ਰਭੂ! ਸਚ ਕਰਤਿ ਬਖਾਨੇ' ॥ ੨੧ ॥ ਅਪਰ ਥਾਨ ਪੁਨ ਕੀਨ ਪਯਾਨਾ। ਆਵਾ ਕਾਨਨ ਅਧਿਕ ਭਯਾਨਾ। ਤਹਾਂ ਜਾਇ ਬੈਠੇ ਗੁਨ-ਖਾਨੀ। ਜਿਉਂ ਹੋਈ ਤਿਉਂ ਸੁਨੋ ਕਹਾਨੀ ॥ ੨੨ ॥ ਤਿਹ ਛਿਨ ਉਠੀ ਬਿਸਾਲ ਅੰਧੇਰੀ। ਭੈ ਦਾਇਕ ਆਰੁਨ ਰੰਗ ਗੇਰੀ[6]। ਅਧਿਕ ਪ੍ਰਭੰਜਨ[7] ਜੋਰ ਲਗਾਵਾ। ਕੰਕਰ ਧੂਰ ਉਡੀ ਨਭ ਛਾਵਾ ॥ ੨੩ ॥ ਦੋਹਰਾ ॥ ਬਿਰਖ ਚਲੇ ਜਿਹ ਸੰਗ ਉਡ ਹੋਯੋ ਤਿਮਰ[8] ਗੁਬਾਰ। ਹਾਥ ਪਸਾਰ ਨ ਸੂਝਈ ਦੁਖ ਬਹੁ ਦੇਵਨਹਾਰ ॥ ੨੪ ॥ ਚੌਪਈ ॥ ਜਬ ਮਰਦਾਨੇ ਤਿਹ ਦਿਸ਼ ਦੇਖਾ। ਰਿਦੈ ਮੱਧ ਭੈ ਕੀਨ ਬਿਸ਼ੇਖਾ। ਆਨਨ ਪਰ ਅੰਬਰ[9] ਕੋ ਪਾਯੋ। ਪੌਢਜੋ ਭੂਮਿ ਬਿਖੈ ਅਕੁਲਾਯੋ ॥ ੨੫ ॥ ਸ਼੍ਰੀ ਨਾਨਕ ਸੋਂ ਬਚਨ ਉਚਾਰੇ। 'ਬਡ ਉਦਮਾਨ ਆਨਿਕੈ ਮਾਰੋ। ਗੋਰ ਕਫਨ ਤੇ ਭੀ ਹੌਂ ਰਹਾ।ਇਹਾਂ ਆਨਿ ਬਹੁਤੋ ਦੁਖ ਲਹਾ' ॥ ੨੬ ॥ ਬਿਗਸਤਿ ਸ਼੍ਰੀ ਮੁਖ ਧੀਰਜ ਦੀਨਾ। 'ਕਿਉਂ ਮਰਦਾਨੇ ਤੈਂ ਭੈ ਕੀਨਾ?।ਨਹੀਂ ਸਮੀਪ ਆਇ ਕਛੁ ਤੇਰੇ। ਕਿਉਂ ਤੂੰ ਭਯੋ ਅਧੀਰ ਘਨੇਰੇ?'॥੨੭॥'ਸੁਨਹੁ ਪ੍ਰਭੂ! ਮੁਝ ਕੰਪ[10] ਘਨੇਰਾ।ਐਸਾ ਸੀਤ ਨ

[1]ਮੁੜਿਆ। [2]ਮੁਰਦਾ। [3]ਹੱਥਾਂ। [4]ਕੰਨੀਂ। [5]ਤਿਸ (ਨਾਮ) ਨੂੰ। [6]ਗੇਰੂ ਵਰਗੀ ਲਾਲ। [7]ਹਵਾ ਨੇ। [8]ਅੰਧੇਰਾ। [9]ਕਪੜਾ। [10]ਕਾਂਬਾ।

ਮੈਂ ਕਥ ਹੇਰਾ। ਜੀਵ ਲੈਨ ਇਹ ਆਇ ਅੰਧੇਰੀ। ਭਈ ਆਰਬਲ ਪੂਰਨ ਮੇਰੀ' ॥੨੮॥ ਪੁਨ ਸੋ ਦੈਤ ਦੇਹਿ ਧਰਿ ਆਵਾ। ਸਿਰ ਨਭ[1] ਪਗ ਪਾਤਾਲ ਬਨਾਵਾ। ਦੀਰਘ ਦਾਂਤ ਭਿਆਨਕ ਰੂਪਾ। ਨਾਸਾਂ ਕਰਨ[2] ਬਨੇ ਤਮ-ਕੂਪਾ[3]॥੨੯॥ ਮੁਖ ਉਘਾਰਿ ਮਰਦਾਨੇ ਦੇਖਾ। ਭਯੋ ਰਿਦੇ ਭੈਭੀਤ ਵਿਸ਼ੇਖਾ। 'ਤਿਹ ਅੰਧੇਰੀ ਤੇ ਬਚਿ ਰਹੇ। ਅਬ ਇਹ ਦੈਂਤ ਖਾਵਨੋ ਚਹੇ' ॥੩੦॥ ਗੁਰੂ ਭਨੈ'ਇਹ ਹੈ ਕਿਛੁ ਨਾਂਹੀ। ਨਿਕਟ ਨ ਆਵੈ ਜਾਇ ਪਰਾਹੀ[4]। ਵਾਹਿਗੁਰੂ ਕਹਿ ਧੀਰਜ ਕਰੀਏ। ਕਿਹ ਤੇ ਤਨਕ ਨ ਤ੍ਰਾਸ ਬਿਚਰੀਏ'॥੩੧॥ ਕਲਿ-ਜੁਗ ਅਗਨਿ ਬੇਖ, ਤਨ ਧਾਰਾ। ਧੂਮ ਉਠਨੋ ਚਹੁੰ ਤਰਫ ਅਪਾਰਾ। ਮੁਖ ਢਪਿ ਪੌਢਿ ਰਹਨੋ ਮਰਦਾਨਾ॥ਅਚਰਜ ਦੇਖਿ ਅਧਿਕ ਭੈ ਮਾਨਾ॥੩੨॥ਦੋਹਰਾ ॥ਅਗਨਿ ਬੇਖ ਕੋ ਤਜਾਗ ਕੈ ਘਟਾ ਬਡੀ ਪੁਨ ਹੋਇ। ਕਰਤਿ ਪਰਖਨਾ ਗੁਰੂ ਕੀ ਕਲਿਜੁਗ ਆਵਤਿ ਸੋਇ॥੩੩॥ ਚੌਪਈ ॥ ਭੀ ਕਾਲੀ ਘਟ ਨਿਸਾ ਸਮਾਨਾ। ਦਾਮਨਿ[5] ਚਮਕਤਿ ਮਨਹੁ ਕ੍ਰਿਪਾਨਾ। ਕਰਿਕਾ[6] ਕੋ ਬਰਖਾਇ ਬਿਸਾਲਾ। ਪਾਹਨ ਸਮ ਭਾਰੀ ਤਿਹ ਕਾਲਾ ॥੩੪॥ ਧਰਿ ਧੀਰਜ ਗੁਰ ਤਹਾਂ ਸੁਹਾਏ। ਨਿਕਟ ਕਛੂ ਛੁਹਿਨਾ ਨਹਿੰ ਪਾਏ। ਤਬਿ ਕਲਿਜੁਗ ਨੈ ਨਿਸ਼ਚੈ ਜਾਨੀ।–ਹੈ ਅਵਤਾਰ ਰੂਪ ਗੁਨ ਖਾਨੀ–॥੩੫॥ ਮਾਨੁਖ ਰੂਪ ਧਾਰਿ ਪੁਨ ਆਯੋ। ਅਧਿਕ ਬਦਨ ਤੇ ਅਗਨਿ ਬਮਾਯੋ[7]। ਦੇਹਿ ਕੰਚਕੀ[8] ਜਾਂਹਿ ਸਵਾਰੀ। ਏਕ ਹਾਥ ਮੈਂ ਜਿਹਵਾ ਧਾਰੀ ॥ ੩੬ ॥ ਗਹਨੋ ਲਿੰਗ[9] ਕੋ ਦੂਸਰ ਹਾਥਾ। ਆਵਾ ਸਨਮੁਖ ਜਹਿੰ ਜਗਨਾਥਾ। ਬਿਗਸਤਿ ਮੁਖ ਤੇ ਕਹਿ ਸੁਖਰਾਸਾ। 'ਮਰਦਾਨੇ! ਉਠਿ ਦੇਖਿ ਤਮਾਸ਼ਾ ॥ ੩੭ ॥ ਸਾਵ-ਧਾਨ ਹੈ ਧੀਰਜ ਧਰੀਏ। ਕਾਹੂੰ ਤਨਕ ਨ ਤ੍ਰਾਸ ਬਿਚਰੀਏ' । ਆਨਿ ਕਲੀ[10] ਤਬ ਬੰਦਨ ਕਰਿਕੈ। ਬੋਲਨੋ ਨਿਜ ਅਪਰਾਧ ਬਿਚਰਿਕੈ ॥੩੮॥ 'ਬਖਸ਼ਹੁ ਖਤਾ ਜਿਤੀ ਮੈਂ ਕੀਨੀ। ਰਾਵਰ ਕੀ ਮਹਿਮਾ ਨਹਿੰ ਚੀਨੀ। ਅਬ ਇਸ ਸਮੇਂ ਮੋਰ ਸਿਕਦਾਰੀ[11]। ਦੀਨੀ ਤੁਮ ਨਿਜ ਕਰੁਨਾ ਧਾਰੀ॥੩੯॥ ਅਬ ਲੱਛਨ ਨਰ ਜੈਸੇ ਕਰਿਹੀਂ।ਤੈਸੇ ਬੇਖ ਅਯੋ ਮੈਂ ਧਰਿਹੀ। ਦੈਵ ਸੰਪਦਾ[12] ਤਜਿਕਰਿ ਸਾਰੀ।ਦੈ ਇੰਦ੍ਰੈ ਸ੍ਵਾਦਨ ਬਸਿ ਕਾਰੀ ॥੪੦॥ਕੈ ਤੋ

[1]ਅਕਾਸ਼। [2]ਕੰਨ। [3]ਅੰਧੇਰਾ ਖੂਹ। [4]ਪਰੇ ਪਰੇ (ਅ) ਦੌੜ ਜਾਏਗਾ। [5]ਬਿਜਲੀ। [6]ਗੜੇ। [7]ਕੱਢੀ। [8]ਕੰਚੁਕੀ=ਦ੍ਵਾਰਪਾਲ ਦੀ। (ਅ) ਕੰਚ+ਕੀ=ਸੋਨੇ ਦੀ। [9]ਇੰਦ੍ਰੀ। [10]ਕਲਜੁਗ। [11]ਸਰਦਾਰੀ। [12]ਭਾਵ ਸ਼ੁਭ ਗੁਣ।

ਰਸਨਾ ਸ੍ਵਾਦਹਿ ਲਾਈ। ਲਿੰਗ ਸ੍ਵਾਦ ਕੇ ਬਸਿ ਹੁਇ ਜਾਈ । ਮਾਤ ਪਿਤਾ ਗੁਰ ਲੱਜਾ ਤਜਾਗੀ। ਇਨ ਕੇ ਬਸੀ ਹੋਹਿੰ ਅਨੁਰਾਗੀ ॥ ੪੧ ॥ ਯਾਂ ਤੇ ਭੀ ਮਮ ਮਤਿ ਬਿਪਰੀਤਾ। ਕਿਯ ਤੁਮ ਸੋਂ ਛਲ ਹੈ ਨਿਰਭੀਤਾ[1] । ਛਿਮਾ ਕਰਨ ਕੋ ਬਿਰਦ ਤੁਮਾਰਾ। ਪਰਮ ਪੁਰਖ ਹੋ ਮਹਾਂਉਦਾਰਾ[2]॥੪੨॥ ਸੁਨਿ ਕਰਿ ਇਉਂ ਬੋਲੇ ਜਗਤੇਸ਼ਾ।'ਕੋ ਤਵ ਨਾਮ,ਕੌਨ ਹੈ ਦੇਸ਼ਾ?। ਕੌਨ ਕਾਜ ਹਿਤ ਚਲਿਕਰਿ ਆਇਓ?।ਇਸਪ੍ਰਕਾਰਕਿਉਂ ਕਪਟਦਿਖਾਇਓ?' ॥ ੪੩ ॥ 'ਸੁਨਹੁ ਗੁਰੂ ਜੀ ਕਲਜੁਗ ਨਾਮੂ। ਦਰਸ਼ਨ ਕਰਿਬੇ ਕੋ ਮਮ ਕਾਮੂ । ਨਮੋ ਕਰਨ ਰਾਵਰ ਕੋ ਆਇਓ । ਪਰਖਨ ਹਿਤ ਮੈਂ ਕਪਟ ਦਿਖਾਇਓ' ॥ ੪੪ ॥ ਸ੍ਰੀ ਗੁਰ ਕਹੈਂ 'ਭਨੋ ਨਿਜ ਲੱਛਨ । ਕੋ ਤਵ ਸੈਨਾ ਸੰਗ ਬਿਚੱਛਨ[2]?।ਕਿਸ ਪ੍ਰਕਾਰ ਕੀ ਤੁਝ ਸਿਕਦਾਰੀ?'। ਸੁਨਿ ਕਲਿਜੁਗ ਪੁਨ ਗਿਰਾ ਉਚਾਰੀ ॥੪੫॥ 'ਕੂਰ ਸੂਰ[3] ਸਭਿ ਕੇਰ ਅਗਾਰੀ। ਚਲਤਿ, ਧੁਜਾ ਬਡ ਕਰ ਮਹਿੰ ਧਾਰੀ। ਮੋਹ ਨਾਮ ਸਭਿ ਕੋ ਭੂਪਾਲਾ। ਸੈਨਾਪਤਿ ਹਿੰਸਾ[4] ਜੁ ਬਿਸਾਲਾ ॥੪੬॥ ਕਾਮ, ਕ੍ਰੋਧ,ਲੋਭ, ਅਹੰਕਾਰਾ। ਸਭਿ ਜੋਧਾ ਏ ਗਜ ਅਸਵਾਰਾ[5] । ਮਤਸਰ ਨਿੰਦਾ ਪੁਨ ਬਟਪਾਰੀ[6]। ਤ੍ਰਿਸ਼ਨਾ ਤੇ ਸਭਿ ਰਥ ਅਸਵਾਰੀ ॥੪੭॥ ਆਲਸ, ਜੂਪ[7],ਬਾਰਨੀ ਪਾਨਾ[8] । ਦੁਰਾਚਾਰ ਸਭਿ ਚਰੇ ਕਿਕਾਨਾ[9] । ਮਮਤਾ,ਬਿਸ਼ਿਯਨਿ ਆਸ਼ਾ ਜੋਇ। ਚੋਰੀ,ਪੈਦਲ ਲਖਿਯੇ ਸੋਇ ॥ ੪੮ ॥ ਦੋਹਰਾ ॥ ਔਰ ਗਨਨ ਕਿਹ ਲਗ ਕਰੋਂ[10] ਜੋ ਚਤੁਰੰਗਨਿ[11] ਸੈਨ । ਚਢਿ ਦੌਰਹਿ ਜਿਸ ਦਿਸ਼ਾ ਕੋ ਮਾਰ ਕਰਹਿ ਬਿਨ ਚੈਨ ॥ ੪੯ ॥ ਚੌਪਈ ॥ ਇਨ ਆਗੈ ਨਹਿੰ ਥਿਰ ਹੈ ਕੋਊ । ਕੋਟ ਮਧੇ ਵਿਰਲਾ ਕੋ ਹੋਊ । ਜਗ ਮਹਿੰ ਕਰੀ ਲਥੇਰ ਪਥੇਰਾ[12] । ਕਿਸ ਹੂੰ ਮਹਿੰ ਧੀਰਜ ਨਹਿੰ ਹੇਰਾ । ॥੫੦॥ਕੋਟ ਮਵਾਸੀ[13] ਸਭਿ ਚੜਿ ਮਾਰੇ।ਕੋ ਨਹਿੰ ਠਾਂਢਿ ਭਯੋ ਸਭਿ ਹਾਰੇ। ਦੰਭ ਨਾਮ ਜੋ ਮੇਰੋ ਜੋਧਾ । ਕਰੀ ਦਿਗ ਬਿਜੈ ਰਿਦ ਧਰਿ ਕ੍ਰੋਧਾ ॥ ੫੧ ॥ ਲੈ ਕਰਿ ਸੰਗ ਸਹਾਇਕ ਸੋਊ । ਜਿਹ ਤੇ ਬਚਜੋ ਥਾਨ ਨਹਿੰ ਕੋਊ । ਇਸ ਪ੍ਰਕਾਰ ਕੀ ਮਮ ਸਿਕਦਾਰੀ' । ਸੁਨਿ ਸ੍ਰੀ ਨਾਨਕ ਗਿਰਾ ਉਚਾਰੀ ॥ ੫੨ ॥

---

[1]ਨਿਡਰ ਹੋਕੇ । [2]ਚਤੁਰ । [3]ਝੂਠ (ਕੂਪੀ) ਸੂਰਮਾ । [4]ਹੱਤਿਆ । [5]ਹਾਥੀ ਸਵਾਰ । [6]ਧਾੜਾ ਮਾਰਨਾ । [7]ਜੂਆ । [8]ਸ਼ਰਾਬ ਪੀਣਾ । [9]ਘੋੜ ਚੜ੍ਹੇ । [10]ਕਿਥੋਂ ਤਕ ਗਿਣਨਾ ਕਰਾਂ । [11]ਚਾਰ ਪ੍ਰਕਾਰ ਦੀ । [12]ਲੇਖੂ ਪੇਖੂ । [13]ਕਿਲ੍ਹਿਆਂ ਆਕੀ ।

ਸ਼੍ਰੀ ਮੁਖਵਾਕ ॥

ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੋਹੇ ਭਰਣਾ ॥
ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥ ੪ ॥

ਦੋਹਰਾ॥[1]ਤੂੰ ਜਿ ਭਯਾ ਸਿਕਦਾਰ ਜਗ ਹਮ ਚਾਕਰ ਕਰਤਾਰ।ਜਬ ਤੂੰ ਲੇਖਾ ਦੇਯਗੋ ਹੋਵੈਂ ਬਸੀ ਹਮਾਰ[1]॥੫੩॥॥ਚੌਪਈ॥ ਸੁਨਿ ਕਲਿਜੁਗ ਕਰ ਬੰਦਤਿ ਭਯੋ। ਦੀਨ ਹੋਇ ਬੋਲਨਿ ਅਸ ਕਯੋ।[2]ਇਸੀ ਹੇਤੁ ਮੈਂ ਤੁਮ ਢਿਗ ਆਯੋ। ਸ਼੍ਰੀ ਨਾਨਕ ਤੁਮ ਨਾਮ ਧਰਾਯੋ ॥੫੪॥ ਤੁਮ ਕਰਤਾਰ ਵਿਖੇ ਨਹਿੰ ਭੇਵਾ। ਏਕੁੰਕਾਰ ਦੇਵ ਪਤਿ ਦੇਵਾ। ਭੇਟਾ ਲੇਹੁ ਕ੍ਰਿਤਾਰਥ ਕਰੀਏ। ਗੁਨਹਿੰ ਕੀਏ ਸਗਰੇ ਪਰਹਰੀਏ[2] ॥ ੫੫ ॥ ਦੋਹਰਾ ॥ ਕੰਚਨ ਮੰਦਰ ਸੁੰਦਰੀ ਰਤਨ ਜੜੇ ਜਿਨ ਮਾਂਹਿ। ਮੋਤੀ ਕੀ ਤੋਰਨ[3] ਰੁਚਿਰ ਅਤਿ ਸੁਗੰਧਿ ਹੈ ਜਾਂਹਿ ॥ ੫੬ ॥ ਚੌਪਈ ॥ ਕਸਤੂਰੀ ਕੁੰਗੂ[4] ਛਿਰਕਾਵੈਂ। ਚੰਦਨ ਕੇ ਸ਼ੁਭ* ਲੇਪ ਕਰਾਵੈਂ। ਬੈਸਤਿ ਹੀ ਮਨ ਹੋਤਿ ਹੁਲਾਸਾ। ਇਸ ਪ੍ਰਕਾਰ ਕੇ ਰੁਚਿਰ ਅਵਾਸਾ ॥੫੭॥ ਚਲਹੁ ਅਬੈ ਤਿਨ ਮੰਦਰ ਮਾਂਹੀ। ਤੁਮ ਇੱਛਾ ਜੋ ਲਜਾਊਂ ਇਹਾਂਹੀ।ਲੇਹੁ ਉਪਾਇਨ ਇਹ ਗੁਨਖਾਨੀ[1]। ਸੁਨਿ ਸ਼੍ਰੀ ਨਾਨਕ ਉਚਰੀ ਬਾਨੀ ॥੫੮ ॥

੧ ਓ ਸਤਿਗੁਰਪ੍ਰਸਾਦਿ॥

ਰਾਗੁ ਸਿਰੀ ਰਾਗੁ ਮਹਲਾ ਪਹਿਲਾ ੧ ਘਰੁ ੧ ॥

ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥ ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥ ੧ ॥ ਹਰਿ ਬਿਨੁ ਜੀਉ ਜਲਿ ਬਲਿ ਜਾਉ ॥ ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥ ੧ ॥ ਰਹਾਉ ॥

ਕੁੰਡਲੀਆ ਛੰਦ ॥ ਪੁਨ ਕਲਜੁਗ ਬੋਲਤਿ ਭਯੋ 'ਜੋ ਤੁਮ ਲਹੋ ਨ ਏਹ। ਦੇਵਾਂਗਨ[5] ਸ਼ੁਭ ਲੀਜੀਏ ਜਿਨ ਅਤਿ ਸੁੰਦਰ ਦੇਹਿ। ਜਿਨ ਅਤਿ ਸੁੰਦਰ ਦੇਹਿ ਕਰੋ ਰਸ ਰੀਤਿ ਬਿਹਾਰ।ਸੁੰਦਰ ਜਹਿੰ ਪਰਯੰਕ ਲਾਲ ਜੜਤੀ ਜਿਨ ਚਾਰ। ਕਿਤਿਕ ਕਾਲ ਤਿਨ ਮਹਿੰ ਰਹੋ ਲੇਹੁ ਭੇਟ ਗੁਣ ਖਾਨ!'। ਸੁਨਿ ਸ਼੍ਰੀ ਨਾਨਕ ਜੀ ਤਬਹਿ ਕੀਨੇ ਬਚਨ ਬਖਾਨ ॥੫੯॥

ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥ ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥ ੨ ॥

[1]ਸਾਡੇ ਵੱਸ ਵਿਚ। [2]ਗੁਨਾਹ ਕੀਤੇ ਸਾਰੇ ਨਾਸ਼ ਕਰੋ। [3]ਬੰਦਨ ਵਾਰ। [4]ਕੇਸਰ। [5]ਅਪੱਛਰਾਂ।

*ਪਾਃ—ਭਲ।

ਕੁੰਡਲੀਆ ਛੰਦ ॥ ਕਲਜੁਗ ਬਹੁਰੋ ਬੋਲਿਓ 'ਇਨ ਕੀ ਚਾਹ ਜਿ ਨਾਂਹਿ। ਨਵਨਿੱਧਾਂ* ਤੁਮ ਲੀਜੀਏ ਸਿੱਧਿ ਅਠਾਰਹਿੰ ਚਾਹਿ। ਸਿੱਧਿ ਅਠਾਰਹਿੰ ਚਾਹਿ ਗੁਪਤ ਪਰਗਟ ਸੋ ਕਾਰਨ। ਜਹਿੰ ਚਾਹੋ ਤਹਿੰ ਫਿਰੋ ਸੁਖੀ ਤੁਮ ਕੋ ਹਟਕਾਰ ਨਾ ਸਰਬ ਲੋਕ ਤੁਮ ਤੇ ਡਰੈਂ ਪੂਜਹਿੰ ਪਦ ਚਿਤ ਲਾਇ। ਭੇਟ ਲੇਹੁ ਮਮ ਦਿਸ਼ਾ ਤੇ', ਸੁਨਿ ਬੋਲੇ ਗਤਿਦਾਇ:–॥ ੬੦ ॥

ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥

ਕੁੰਡਲੀਆ ਛੰਦ ॥ ਕਲਿਜੁਗ ਬਚਨਾ ਪੁਨ ਭਨੇ 'ਜਗ ਪਤਿਸ਼ਾਹੀ ਲੇਹੁ। ਹੁਕਮ ਕਰਉ ਉਰ ਭਾਵਤੇ[1] ਚਰਨ ਤਖਤ ਪਰ ਦੇਹੁ। ਚਰਨ ਤਖਤ ਪਰ ਦੇਹੁ ਜਗਤ ਮਾਨਹਿੰ ਸਭਿ ਆਨਾ[2]। ਸੈਨਾ ਸੰਗ ਅਨੰਤ ਕਰਹੁ ਪਰਤਾਪ ਮਹਾਨਾ। ਲੇਹੁ ਉਪਾਇਨ ਇਹ ਅਬੈ ਕਰਹੁ ਕ੍ਰਿਤਾਰਥ ਨਾਥ!' ਸਬਦ ਭੋਗ ਪਉੜੀ ਕਹੀ ਗੁਰ ਕਲਜੁਗ ਕੇ ਸਾਥ ॥੬੧॥

ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥ ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥ ੪ ॥ ੧ ॥

ਚੌਪਈ ॥ ਪੁਨ ਕਲਿ ਬੋਲਨੋ ਹੁਇ ਕਰਿ ਦੀਨਾ। 'ਸੁਨਹੁ ਗੁਰੂ ਸਭਿ ਬਿਧੈ ਪ੍ਰਬੀਨਾ। ਮੇਰੇ ਸਮੇ ਬਿਖੈ ਅਵਤਾਰਾ। ਨਰਨ ਉਧਾਰਨ ਕੋ ਤੁਮ ਧਾਰਾ॥ ੬੨ ॥ ਅਬ ਮੈਂ ਮਿਲਨੋ ਆਇ ਪਦ ਪਾਸਾ। ਮੇਲ ਅਛਲ ਕਿਉਂ ਕਰਿ ਸੁਖ ਰਾਸਾ!। ਕੋਇ ਨ ਭੇਟ ਮੋਹਿ ਤੈਂ ਲੀਨੀ। ਮਮ ਮਨਸਾ ਨਹਿੰ ਪੂਰਨ ਕੀਨੀ॥੬੩॥ ਜੋ ਤੁਮ ਭੇਟ ਲੇਯ ਹੋ ਮੋਰੀ। ਤੌ ਜਾਨੌਂ ਕਿਰਪਾ ਭਈ ਤੋਰੀ॥ ਨਾਤੁਰ ਹਰਖ ਨ ਹੁਇ ਉਰ ਮਾਂਹੀ। ਮਨਿ[3] ਰਾਵਰ ਕੀ ਕਰੁਨਾ ਚਾਹੀ' ॥੬੪॥ ਅਸ ਆਤੁਰ ਸੁਨਿ ਕੈ ਤਿਹ ਬੈਨਾ।ਕ੍ਰਿਪਾ ਧਾਰਿ ਬੋਲੈ ਗੁਨ ਐਨਾ। 'ਭੇਟ ਦੇਨਿ ਕੀ ਚਾਹ ਜਿ ਤੋਹੀ। ਇਸ ਪ੍ਰਕਾਰ ਕੀ ਦੀਜੈ ਮੋਹੀ ॥ ੬੫ ॥ ਜੋ ਸਿਖ ਹੈਂ ਮੇਰੇ ਹਿਤਕਾਰੀ[4]। ਤਿਨ ਪਰ ਸੈਨ ਨ ਜਾਇ ਤੁਮਾਰੀ। ਨਾਮੁ ਦਾਨ ਇਸ਼ਨਾਨ ਜੇ ਸਭਿ ਹੀ। ਇਨ ਤੇ ਨਹੀਂ ਭੁਲਾਵਹੁ ਕਬਹੀ ॥੬੬॥ ਤਵ ਛਾਯਾ ਨਹਿੰ ਬਰਤੈ ਤਿਨ ਕੋ। ਮੋਰ ਬਚਨ ਮੈਂ ਨਿਸ਼ਚਾ ਜਿਨਕੋ। ਜੋ

[1]ਮਨ ਭਾਂਵਦੇ। [2]ਦੀਨ। [3](ਮੈਂ) ਮਨ ਵਿੱਚ। [4]ਪ੍ਰੇਮੀ।

*ਨੌ ਨਿੱਧਾਂ ਤੇ ਅਠਾਰਾਂ ਸਿੱਧੀਆਂ ਲਈ ਦੇਖੋ ਪੂਰਬਾਰਧ ਅਧਜਾਯ ੧ ਅੰਕ ੧੭ ਵੇ ਪਦ ਅਰਥ।

ਤੁਮ ਦੇਣਾ ਤੌ ਇਹ ਦੀਜੈ। ਮਮ ਸੰਗਤ ਕੋ ਦੁਖੀ ਨ ਕੀਜੈ' ॥੬੭॥ ਕਲ-ਜੁਗ ਬੋਲਯੋ ਦੈ ਕਰ ਜੋਰੇ। 'ਕਹੋਂ ਪ੍ਰਭੂ ਤਵ ਚਰਨ ਨਿਹੋਰੇ[1]। ਆਇਸੁ ਮੈਂ ਤੁਮਰੀ ਸਿਰ ਧਰਨੀ। ਅਸ ਨਹਿੰ ਗਮਤਾ ਮੋਰਨ[2] ਕਰਨੀ॥੬੮॥ ਦੋਹਰਾ॥ ਏਕੁੰਕਾਰ ਆਇਸੁ ਮੁਝੈ ਸੋ ਤੁਮ ਕਹਹੁੰ ਸੁਨਾਇ*।ਬੁੱਧਿਸਭਿਨਿ ਬਿਪਰੀਤ ਕਰਿ ਦੇਹੁ ਕੁਕਰਮ ਚਲਾਇ ॥੬੯॥ ਚੌਪਈ॥ ਚੋਰੀ, ਯਾਰੀ,ਨਿੰਦਾ, ਕੂਰੰ। ਲੰਪਟ, ਲੋਭੀ, ਤ੍ਰਿਸ਼ਨਾ ਭੂਰੰ[3]। ਬਾਟਪਾਰ[4] ਸੋ ਸੂਰ[5] ਕਹਾਵਹਿੰ। ਪਿਸ਼ਨ[6] ਬਡੇ ਆਦਰ ਕੋ ਪਾਵਹਿੰ॥੭੦॥ਬਹੁ ਬੋਲਤਿ ਸੋ ਗੁਣੀ ਕਹਾਵਹਿੰ।ਸਾਚ ਕਹੈ ਤਿਸ ਸਠ' ਠਹਿਰਾਵਹਿੰ। ਗੁਨੀਅਨ ਕੇਰ ਨਿਰਾਦਰ ਹੋਯੂ। ਭੂਪ ਨਿਕਟਿ ਬੈਠਹਿੰ ਸਠ ਜੋਯੂ॥੭੧॥ ਦੋਹਰਾ॥ ਕਲਮਲ ਆਲਯ[7] ਹੋਇੰ ਨਰ ਕ੍ਰਿਪਨ[8] ਨ ਕਰਿਹੀਂ ਦਾਨ। ਧਰਮਹਿੰ ਤੇ† ਵਿਪਰੀਤ[10] ਹੁਇ ਪਾਵਹਿੰ ਕਸ਼ਟ ਨਿਦਾਨ[11]॥੭੨॥ ਚੌਪਈ॥ ਦਿਜ[11] ਬਿਵਹਾਰੀ ਬਹੁਰ ਕਿਸਾਨਾ। ਤਿਨ ਕੋ ਆਦਰ ਹੋਇ ਮਹਾਨਾ। ਬੇਦ ਪਾਠਕੀ[12] ਤੱਤ ਬਿਚਾਰੀ। ਤਿਨਹਿੰ ਕਹਤਿ ਇਹ ਫਿਰਤਿ ਖੁਆਰੀ॥੭੩॥ਭੂਪ ਕਹੈਂ ਹਮ ਕੋ ਨਿਤ ਟੋਟੂ।ਪ੍ਰਜਾ ਕਹੇ ਹਮ ਲੇਹਿੰ ਖਸੋਟੂ[13]। ਸੰਨਆਸੀ ਸੰਚਹਿੰ ਬਹੁ ਧਨ ਕੋ। ਅਸਨ ਬਸਨ ਅਲਪ ਗ੍ਰਿਹਸਤਿਨ ਕੋ॥੭੪॥ਔਰ ਗਨਨ ਕਰਿਕਹਾਂ ਸੁਨਾਊਂ।ਮੋਰ ਸਮੈਂ ਕੋ ਜੋਨ ਪ੍ਰਭਾਊ।ਜਹਿੰ ਸਤਿ,ਤਪ,ਬ੍ਰਤ, ਧਰਮ ਉਪਾਸਨ।ਸਭਿ ਇਕਬਾਰਹਿ[14]ਕਰੋਂ ਬਿਨਾਸਨ ॥ ੭੫ ॥ ਦੋਹਰਾ ॥ ਆਇਸੁ ਅਸ ਕਰਤਾਰ ਕੀ ਸੋ ਤੁਮਰੀ ਹੀ ਹੋਇ। ਅਬ ਜਿਹ ਬਿਧਿ ਉਚਰੋ ਪ੍ਰਭੂ ! ਮੈਂ ਮਾਨੋਂਗਾ ਸੋਇ॥੭੬॥ ਚੌਪਈ॥ ਮੈਂ ਆਇਸੁ ਰਾਵਰਿ ਅਨੁਸਾਰੀ। ਤਦਪਿ ਲੇਹੁ ਕੁਛ ਭੇਟ ਹਮਾਰੀ। ਕੰਚਨ ਮੰਦਿਰ ਦਰਬ ਮਹਾਨਾ। ਜਬ ਲੇਵੋ ਹੋਵੈਂ ਹਰਖਾਨਾ[15] ॥੭੭॥ ਸੁਨਿ ਕਰਿ ਬਿਗਸੇ ਸ਼੍ਰੀ ਗੁਨਖਾਨੀ।ਹ੍ਵੈ ਪ੍ਰਸੰਨ ਬੋਲੇ ਤਬ ਬਾਨੀ।'ਸਭਿ ਜੁਗ ਤੇ ਬਡ ਤੇਜ ਤੁਮਾਰਾ।ਹੋਵਹਿਗੋ ਇਹ ਵਾਕ ਹਮਾਰਾ॥੭੮॥ਤੋਰ[17] ਕਾਲ[18]ਕੀਰਤਿ ਕਰ-ਤਾਰਾ।ਮਹਿਮਾ ਤਾਂਕੀ ਬਧੈ[19] ਅਪਾਰਾ। ਲਾਖ ਬਰਖ ਸਤਿਜੁਗ ਜੋ ਕਰਿਈ। ਅਯੁਤ[20]ਬਰਖਤ੍ਰੇਤੇ ਚਿਤਧਰਿਈ॥੭੯॥ਦ੍ਵਾਪੁਰਕਰਤਿ ਜਿ ਬਰਖਹਜ਼ਾਰਾ।

---

[1]ਚਰਨ ਪੂਜਕੇ। [2]ਮੋੜਨੇ ਦੀ। [3]ਬਹੁਤ। [4]ਲੁਟੇਰੇ। [5]ਸੂਰਮੇ। [6]ਚੁਗਲਖੋਰ। [7]ਮੂਰਖ। [8]ਪਾਪਾਂ ਦਾ ਘਰ। [9]ਕੰਜੂਸ। [10]ਉਲਟੇ। [11]ਅੰਤ ਨੂੰ। [12]ਬ੍ਰਾਹਮਣ। [13]ਭਾਵ ਬ੍ਰਹਮ ਵਿਦਯਾ ਵਾਲੇ ਦੀ। [14]ਖੋਹ। [15]ਇਕੋ ਵਾਰੀ। [16]ਅਨੰਦ। [17]ਤੇਰੇ। [18]ਸਮੇਂ ਵਿਚ। [19]ਵਧੇਗੀ। [20]ਦਸ ਹਜ਼ਾਰ।

*ਪਾ:—ਧਰਹੁ ਮਨਾਇ। †ਪਾ:—ਧਰਮ ਹੈਤ।

ਸੋ ਕਲਿ[1] ਅਲਪ ਕਾਲ ਸੁਖਸਾਰਾ[2]।ਪ੍ਰੀਤਿ ਯੁਕਤ ਹਰਿਕੀਰਿਤਿ ਕਰਿਈ। ਸੋ ਤਤਕਾਲ ਬਿਖੈ ਭਵ ਤਰਿਈ॥੮੦॥ਬਹੁਰੋ ਚਹਿਤਜਿ ਦੇਨਿ ਉਪਾਇਨ। ਰਤਨ ਜੜੇ ਕੰਚਨ ਕੇ ਆਇਨ। ਚਤੁਰਥ ਜਾਮਾ ਜਬ ਹਮ ਧਰਿ ਹੈਂ।ਮਾਯਾ ਸਹਿਤ[3]ਲੇਨਿ ਭਖਿ ਕਰਿਹੈਂ[4]॥੮੧॥ਸੁਨਿ ਕਰਿ ਕਲਜੁਗ ਉਰ ਹਰਖਾਨਾ। ਕਰ ਪਦ ਬੰਦਨ ਬਚਨ ਬਖਾਨਾ। 'ਤੁਮ ਸੰਗਤ ਕੇ ਨਿਕਟਿ ਨ ਜੈਹੋਂ। ਆਨ ਜੀਵ ਦੰਭੀ ਦੁਖ ਦੈਹੋਂ॥੮੨॥ ਤੁਮਰੇ ਬਚਨ ਜਿ ਸਿੱਖ ਕਮਾਵਹਿਂ। ਤਿਨ ਪਰ ਮੋਰਾ ਕਛੁ ਨ ਬਸਾਵਹਿ[5]। ਭੇਟ ਦੇਯ, ਬਰ ਗੁਰ ਤੇ ਲੇ ਕਰਿ। ਬਿਦਾ ਭਯੋ ਚਰਨਨ ਪਰ ਸਿਰ ਧਰਿ॥੮੩॥ ਪਢਹਿਂ ਸੁਨਹਿਂ ਸ਼ਰਧਾ ਉਰ ਥਾਪੈਂ। ਤਿਨ ਪਰ ਕਲਜੁਗ ਨਹੀਂ ਬਿਆਪੈ*। ਗਮਨੇ ਸ਼੍ਰੀ ਗੁਰ ਬਹੁਰ

[1]ਕਲਜੁਗ (ਵਿਚ)। [2]ਸਾਰਾ ਸੁੱਖ ਮਿਲੇਗਾ। [3]ਸਮੇਤ (ਮੰਦਰ)। [4]ਵਸ ਨਹੀਂ ਚੱਲੇਗਾ।

*ਜਗਤ ਵਿਚ ਪ੍ਰਗਟ ਹੋਏ ਅਵਤਾਰਾਂ ਅਤੇ ਭਗਤੀ ਵਿਚ ਉਚੇ ਲੋਕਾਂ ਦੀ ਪ੍ਰੀਖਜਾ ਮਾਇਆ ਵਲੋਂ, ਕਲਜੁਗ ਵਲੋਂ, ਸ਼ੈਤਾਨ ਵਲੋਂ ਹੋਈ ਲਗ ਪਗ ਸਾਰੇ ਮਤਾਂ ਵਿਚ ਹੈ। ਈਸਾ ਨੂੰ ਸ਼ੈਤਾਨ ਨੇ ਪਰਖਿਆ ਲਿਖਿਆ ਹੈ। ਦੇਖੋ, ਮਤੀ ਦੀ ਅੰਜੀਲ ਬਾਬ ਚੋਥਾ ਆਇਤ ੧ ਤੋਂ ੧੧। ਬਗਦਾਦ ਦੇ ਪੀਰਾਨ ਪੀਰ ਮੁਹੱਯੁਦੀਨ ਦੀ ਪ੍ਰੀਖਜਾ ਹੋਈ। ਮੁਹੰਮਦ ਸਾਹਿਬ ਦੀ ਮਿਅਰਾਜ ਵਾਲੀ ਰਾਤ ਨੂੰ ਅਤੇ ਕਬੀਰ ਜੀ ਨੇ ਤਾਂ ਆਪਣੀ ਬਾਬਤ ਆਪ ਹੀ ਲਿਖਿਆ ਹੈ; ਯਥਾ 'ਕਬੀਰ ਆਈ ਮੁਝਹਿ ਪਹਿ ਅਨਿਕ ਕਰੈ ਕਰਿ ਭੇਸ॥ ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ॥੯॥' ਇਸੇ ਤਰ੍ਹਾਂ ਬੁਧ ਜੀ ਆਦਿਕਾਂ ਦੀ ਪ੍ਰੀਖਜਾ ਦੇ ਜ਼ਿਕਰ ਹਨ। ਸੋ ਜਾਪਦਾ ਹੈ ਕਿ ਅਵਤਾਰਾਂ, ਮਹਾਂ ਪੁਰਖਾਂ, ਗੁਰਮੁਖਾਂ, ਸੰਤਾਂ ਸਭ ਦੀ ਕਿਸੇ ਨ ਕਿਸੇ ਸ਼ਕਲ ਵਿਚ ਬਦੀ ਵਲੋਂ ਪ੍ਰੀਖਜਾ ਹੁੰਦੀ ਹੈ ਕਿ ਏਹ ਅਡੋਲ ਰਹਿੰਦੇ ਹਨ ਕਿ ਨਹੀਂ। ਇਹ ਕੋਈ ਆਤਮ ਭੁਲੇਵੇ ਪੈਂਦੇ ਹਨ, ਸਾਮਰਤੱਖ ਕੁਛ ਭਾਸਦਾ ਹੈ, ਯਾ ਉਹ ਕੋਈ ਪ੍ਰਭਾਵ ਹੁੰਦਾ ਹੈ ਯਾ ਕਿਸੇ ਮੰਡਲ ਵਿਚ ਪ੍ਰਭਾਵ ਬੀ ਜੀਵਨ ਰਖਦੇ ਹਨ, ਚਾਹੇ ਕੁਛ ਹੋਵੇ ਪਰੰਤੂ ਏਸ ਪ੍ਰਕਾਰ ਦੇ ਪਰਤਾਵੇ ਆਉਂਦੇ ਹਨ ਤੇ ਸਾਈਂ ਪਿਆਰੇ ਉਹਨਾਂ ਦੇ ਅਸਰ ਤੋਂ ਬਚਦੇ ਹਨ। ਕਲਜੁਗ ਏਥੇ ਨਾਕਾਮਜਾਬ ਹੁੰਦਾ ਹੈ ਤੇ ਸਤਿਗੁਰੂ ਜੀ ਨੂੰ ਹਿਲਾ ਨਹੀਂ ਸਕਦਾ।

ਸ਼ੈਤਾਨ ਨੂੰ ਜੀਕੂੰ ਰੱਬ ਦਾ ਸ਼ਰੀਕ ਤੇ ਪੱਕਾ ਵਜੂਦ ਵਾਲਾ ਈਸਾਈਆਂ, ਮੁਸਲਮਾਨਾਂ, ਯਹੂਦੀਆਂ ਨੇ ਮੰਨਿਆ ਹੈ; ਇਸ ਤਰ੍ਹਾਂ ਗੁਰਬਾਣੀ ਰੱਬ ਦੇ ਸਿਵਾ ਉਸ ਦੀ ਕੋਈ ਸ਼ਰੀਕ ਯਾ ਮੁਖਾਲਫ ਹਸਤੀ ਦੀ ਕਾਇਲ ਨਹੀਂ। ਜੈਸੇ ਕਲਯੁਗ ਬਾਬਤ ਆਪ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸ਼ਬਦ ਉਚਾਰਿਆ ਹੈ, ਜੋ ਏਸੇ ਉਤਰਾਰਧ ਦੇ ਨਾਵੇਂ ਅਧਜਾਯ ਵਿਚ ਅੰਕ ੨੨ ਤੋਂ ਅੱਗੇ ਹੈ। ਜਿਸ ਵਿਚ ਇਸ ਨੂੰ ਇਕ ਸਚ ਮੁਚੀ ਦੀ, ਕੋਈ ਸਾਈਂ ਦੀ ਸ਼ਰੀਕ ਹਸਤੀ ਨਹੀਂ ਮੰਨਦੇ ਪਰੰਤੂ ਇਕ ਪ੍ਰਭਾਵ ਯਾ ਭੈੜੇ ਲੱਛਣਾਂ ਭੈੜੀਆਂ ਰੁਚੀਆਂ ਦਾ ਵਰਤਾਰਾ ਦੱਸਦੇ ਹਨ। ਇਸੀ ਤਰ੍ਹਾਂ ਭੈੜੀਆਂ ਗਲਾਂ (ਵਰਤਾਵੇ) ਨੂੰ ਸ਼ੈਤਾਨ ਦੱਸਦੇ ਹਨ।

ਯਥਾ:—ਨਾਨਕ ਆਖੈ ਰਾਹੁ ਏਹ ਹੋਰਿ ਗਲਾਂ ਸ਼ੈਤਾਨ॥ [ਸਾਰ: ਵਾਰ, ਮ: ੧

ਅਗਾਰੀ। ਲੋਕ ਉਧਾਰਨ ਪਰਉਪਕਾਰੀ ॥੮੫॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਕਲਜੁਗ ਪ੍ਰਸੰਗ' ਬਰਨਨੰ ਨਾਮ ਦਸਮੋਂ ਅਧਯਾਯ ॥ ੧੦॥

੧੧. [ਸ਼ਾਰਦਾ ਮੰਗਲ। ਇਕ ਗ੍ਰਾਮ ਮੁਨਾਫਿਕ ਦੇਸ਼]

ਦੋਹਰਾ ॥ ਬਾਨੀ ਬਰਦਾਨੀ ਸੁਮਤਿ ਗੁਨ ਖਾਨੀ ਸੁਖ ਮੂਰ।
ਕੱਲਜਾਨੀ ਰਾਨੀ ਜਗਤ ਮਾਨੀ ਕਵਿ ਪਗ ਧੂਰ ॥ ੧ ॥

ਬਾਨੀ=ਬਾਣੀ=ਵਾਚ, ਵਾਕ ਯਾ 'ਸਰਸ੍ਵਤੀ', 'ਸਾਰਦਾ', ਵਿੱਦਯਾ ਦੀ ਦੇਵੀ।
ਬਰਦਾਨੀ=ਵਰ ਦੇਣ ਵਾਲੀ, ਸੰਭਾਵਨਾ ਹੈ ਕਿ ਮੈਨੂੰ ਵਰ ਦੇਣ ਵਾਲੀ ਹੋ।
ਮੂਰ=ਮੂਲ, ਸੁਖ ਮੂਰ=ਸੁਖਾਂ ਦਾ ਮੂਲ। ਕੱਲਜਾਨੀ=(ਕਵਿਤਾ ਦੀ) ਕੁਸ਼ਲਤਾ ਦੇਣ ਵਾਲੀ। ਸਫਲਤਾ ਤੇ ਨਿਰਵਿਘਨਤਾ ਦੀ ਦਾਤੀ।
ਰਾਨੀ=ਰਾਜ ਕਰਨ ਵਾਲੀ। (ਅ) ਪ੍ਰਕਾਸ਼ਮਾਨ, ਵਿੱਦਜਾ ਦੇ ਚਾਨਣੇ ਵਾਲੀ।
ਧੂਰ=ਪੈਰਾਂ ਦੀ ਧੂੜ ਨੂੰ ਸਨਮਾਨ ਦੇਣ ਤੋਂ ਮੁਰਾਦ ਹੈ, ਉਸ ਦੇ ਆਉਣ ਦੀ ਅਕਾਂਖਜਾ ਵਿਚ ਰਹਿਣਾ, ਕਿਉਂਕਿ ਦੇਵ ਸਰੂਪਾਂ ਦੇ ਪੈਰਾਂ ਤੇ ਧੂੜ ਨਹੀਂ ਹੁੰਦੀ।

ਅਰਥ–ਹੇ ਸਾਰਦਾ! ਸ੍ਰੇਸ਼ਟ ਬੁੱਧੀ (ਤੇ ਹੋਰ ਸਾਰੇ) ਗੁਣਾਂ ਦੀ ਖਾਣ, ਸੁਖਾਂ ਦੀ ਮੂਲ, ਕੁਸ਼ਲਤਾ ਦੇਣ ਵਾਲੀ, ਜਗਤ ਵਿਚ ਪ੍ਰਕਾਸ਼ਮਾਨ, ਜਿਸ ਦੇ ਪੈਰਾਂ ਦੀ ਧੂੜ ਕਵੀਆਂ ਨੇ ਸਨਮਾਨੀ ਹੈ (ਮੈਨੂੰ) ਵਰਦਾਤੀ (ਹੋ)।

ਜੋਂ ਭੀ ਅਰਥ ਲਗਦਾ ਹੈ:–ਸ਼ਾਰਦਾ ਸੁਮਤੀ ਦਾ ਵਰ ਦੇਣ ਵਾਲੀ ਹੈ, ਗੁਣਾਂ ਦੀ ਖਾਣ ਹੈ, ਸੁਖਾਂ ਦਾ ਮੂਲ ਹੈ, (ਕਾਵਜ ਦੀ) ਕੁਸ਼ਲਤਾ ਦੇਣ ਹਾਰੀ ਹੈ, ਜਗਤ ਦੀ ਰਾਨੀ ਹੈ, (ਜਿਸਦੇ) ਪੈਰਾਂ ਦੀ ਧੂੜ ਨੂੰ ਕਵੀਆਂ ਨੇ ਸਨਮਾਨਿਆ ਹੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਰਸਾਵਲ ਛੰਦ ॥ ਚਲੈ ਫੇਰ ਆਰੋ[1]। ਪਿਖੇ ਪਾਪ ਭਾਰੋਂ[1]। ਮਹਾਂ ਦਾਨ ਦਾਤਾ। ਸਭੈ ਲੋਕ ਖਜਾਤਾ ॥ ੨ ॥ ਸੁਭੈਂ ਸੰਗਿ[2] ਦੋਊ। ਬਡੇ ਭਾਗ ਜੋਊ। ਅਧੋ ਏਕ ਗ੍ਰਾਮੰ। ਪਿਖਨੋ ਗਜਾਨ ਧਾਮੰ[3] ॥ ੩ ॥ ਤਹਾਂ ਬ੍ਰਿੱਛ ਹੇਰਾ। ਤਹਾਂ ਕੀਨ ਡੇਰਾ। ਇਕੰ ਭੂਮ ਆਧੋ। ਛੁਧਾ ਤੇ ਦੁਖਾਧੋ ॥੪॥ ਕਹੋ ਬੈਨ ਐਸੇ। [4]ਪਿਖੋਂ ਭੂਪ ਜੈਸੇ। ਕਛੂ ਦੇਹੁ ਭਿੱਛਾ। ਕਰੋ ਪੂਰਿ ਇੱਛਾ ॥ ੫॥ ਉਦਾਰੀ[5] ਦਿਦਾਰੀ[6]। ਅਸ਼ੋਕੀ ਲਿਲਾਰੀ[7]। ਸੁਨਨੋ ਸ਼ੂਨ ਬੈਨੰ। ਦਯਾਵਾਨ ਨੈਨੰ ॥੬॥ ਦਿਪੈ[8] ਰੂਪ[9] ਸ਼ੋਭਾ। ਕਵੀ ਚਿੱਤ ਲੋਭਾ। ਭਨੇ ਬੈਨ ਐਸੇ। ਸੁਧਾ ਸਾਨ ਜੈਸੇ[10] ॥੭॥ [11]ਜੁ ਹੈ ਮੂਲ ਸਾਖੀ[12]। ਤਹਾਂ ਦੇਖਿ ਆਂਖੀ[13]।

[1](ਜਿਸ ਗੁਰੂ ਜੀ ਨੂੰ) ਵੇਖਿਆਂ ਪਾਪ ਦੂਰ ਹੁੰਦੇ ਹਨ। [2]ਸ਼ੋਭਦੇ ਹਨ ਨਾਲ। [3]ਛਾਵ ਗੁਰੂ ਜੀ ਨੇ। [4]ਸਾਖੀ। [5]ਦੀਦਾਰ ਵਾਲੇ ਹੋ। [6]ਖਿੜੇ ਮੱਥੇ ਵਾਲੇ ਹੋ। [7]ਪ੍ਰਕਾਸ਼ਦੀ ਹੈ। [8](ਗੁਰੂ ਜੀ ਦੇ) ਰੂਪ ਦੀ। [9]ਜਿਵੇਂ ਅੰਮ੍ਰਿਤ ਸਹਿਤ ਹਨ। [10]ਬ੍ਰਿੱਛ ਦਾ ਮੁੱਢ। [11]ਅੱਖਾਂ ਨਾਲ।

ਜੁ ਚਾਹੋ ਸੁ ਪਾਵੈਂ। ਨਿਸੰਸੈ ਦਿਵਾਵੈਂ"॥ ੯ ॥ ਗਯੋ ਭੂਮ ਧਾਈ। ਅਸ਼ਰਫੀ[1] ਸੁ ਪਾਈ। ਲਈ ਸੁਖ ਪਾਯੋ।ਨਿਜੰ ਗ੍ਰਾਮ ਆਯੋ॥੯॥ਸਭੈ ਕੋ ਸੁਨਾਯੋ। 'ਇਕੰ ਸੰਤ ਆਯੋ। ਜੁ ਚਾਹੈ ਸੁ ਦੇਈ। ਉਦਾਰੰ ਬਡੋਈ' ॥੧੦॥ ਸੁਨਜੋ ਸ਼ੂਨ ਬੈਨੰ। ਹੁਤੇ ਦੀਨ ਜੋਨੰ[2]। ਗਏ ਤਾਂਹਿ ਧਾਈ।ਬਿਰਾਜੈਂ ਜਿ ਜਾਂਹੀ[3] ॥੧੧॥ ਦੋਹਰਾ ॥ ਜੋ ਜੋ ਜਾਚਹਿੰ ਆਇ ਨਰ ਸੋ ਸੋ ਦੇਹਿੰ ਬਤਾਇ। ਕਿਹ ਸਥਾਨ ਕਿਹ ਤਰੁ ਤਰੇ[4], ਜਾਇ ਤਹਾਂ ਤੇ ਪਾਇੰ ॥ ੧੨ ॥ ਰਸਾਵਲ ਛੰਦ ॥ ਜਸੰ[5] ਦੇਸ਼ ਫੈਲਾ। ਅਮੰਕੰ[6] ਕਟੈਲਾ[7]। 'ਮਹਾਂ ਸੰਤ ਰੂਰਾ। ਹੁਵੈ ਬੈਨ ਪੂਰਾ ॥੧੩॥ ਬਡੋ ਦੀਨ ਦਾਨੀ। ਨ ਕੋਊ ਸਮਾਨੀ'। ਸੁਨੈਂ ਲੋਕ ਜੋਊ।ਪਿਖੈਂ ਧਾਇ ਸੋਊ ॥੧੪॥ ਜਬੈ ਜਾਇ ਹੇਰੈਂ।ਕਰੈਂ ਚਿਤ ਚੇਰੈਂ[8]।ਭਈ ਭੀਰ ਭਾਰੀ। ਨਮੋ ਕੈਂ[9]ਨਿਹਾਰੀ[10] ॥੧੫॥ ਕਰੈਂ ਜੋਰ ਦੋਊ। ਭਨੇ ਬੈਨ ਸੋਊ। 'ਨਿਜੰ ਜੋ ਪਦੇਸ਼ਾ[11]। ਕਰੋ,ਸ਼ਾਂਤਿ-ਬੇਸ਼ਾ[12]!' ॥ ੧੬ ॥ ਦੋਹਰਾ ॥ ਹੇਰਤਿ ਹੀ ਉਰ ਬਿਮਲ ਹੁਇ ਗੁਰ ਦਰਸ਼ਨ ਪਰਤਾਪ। ਨਿੰਮ੍ਰਿ ਭਏ ਉਪਦੇਸ਼ ਲੈ ਚਹਿਤ ਨਿਕੰਦਨ ਪਾਪ ॥ ੧੭ ॥ ਰਸਾਵਲ ਛੰਦ ॥ ਸੁਨੀ ਦੀਨਤਾਈ । ਦਯਾ ਹੇਰਿ ਆਈ। ਦਲੈ ਕੰਜ ਨੈਨਾ[13]। ਭਨੇਂ ਸਾਰ[14] ਬੈਨਾ ॥੧੮॥ 'ਕਰੋ ਸੰਤ ਸੇਵਾ। ਜਪੋ ਨਾਮ ਦੇਵਾ[15]। ਰਿਦੇ ਭਾਉ ਧਾਰੋ। ਵਿਕਾਰੰ ਨਿਵਾਰੋ ॥ ੧੯ ॥ ਚਿਤੈ[16] ਕਾਲ[17] ਕੀਜੈ। ਦਿਨੰ[18]ਦੇਹਿ ਛੀਜੈ[19]।ਪਦੰ ਕੰ[20] ਪਖਾਰੇ[21]। ਸੁਖੰ ਦੇਨਵਾਰੇ[22]॥੨੦॥ ਲਏ ਹਾਥ ਬਾਲਾ।ਦਏ ਕੈ[23] ਨਿਹਾਲਾ[24]। ਭਏ ਸਿੱਖ ਸੋਊ। ਬਡੇ ਭਾਗ ਜੋਊ[25]॥ ੨੧ ॥ ਤੋਟਕ ਛੰਦ ॥ ਤਿਸ ਦੇਸ਼ ਨਰੇਸ਼ ਸੁਨਜੋ ਸ਼ ਸ਼ਵਨੰ। 'ਸਤਿ ਸੰਤ ਸਰੂਪ ਅਯੋ ਰਵਨੰ[26]। ਗਤਿ ਦਾ ਬਲਵਾਨ ਬਿਸਾਲ[27] ਕਲਾ[28]। ਅਵਲੋਕਤਿ[29] ਲੋਚਨ ਹੋਤਿ ਭਲਾ' ॥ ੨੨ ॥ ਤਟ ਭੇਟਨ ਕੋ ਪਟ ਭੇਟ ਲਈ[30]।–ਘਟ ਕੋ ਪਟ ਪਾਟਹਿੰ–ਤ੍ਰੂੱਟ ਭਈ[31]।ਭਟ ਭੀਰ ਲਏ ਚਲਿ ਆਇ ਤਹਾਂ।ਅਰ-

[1]ਮੋਹਰ। [2]ਜੋ। [3]ਜਿੱਥੇ (ਗੁਰੂ ਜੀ)। [4](ਕਸੇ ਨੂੰ) ਕਿਸੇ ਅਸਥਾਨ, (ਕਿਸੇ ਨੂੰ) ਕਿਸੇ ਬ੍ਰਿੱਛ ਦੇ ਹੇਠ। [5]ਕੀਰਤੀ। [6]ਪਾਪਾਂ ਦੇ। [7]ਕੱਟਣ ਵਾਲੇ ਦਾ। [8]ਚੇਲਾ ਬਨਾਉਂਦੇ ਹਨ ਚਿੱਤ ਨੂੰ। [9]ਨਮੋ ਕਰਕੇ।[10]ਦਰਸ਼ਨ ਕਰਦੇ ਹਨ।[11]ਉਪਦੇਸ਼। [12]ਹੇ ਸ਼ਾਂਤਿ ਸਰੂਪ ਜੀ![13]ਕਵਲ ਦੇ ਪੱਤਿਆਂ ਵਰਗੇ ਨੇਤ੍ਰਾਂ ਵਾਲੇ ਨੇ। [14]ਸ੍ਰੇਸ਼ਟ। [15]ਪ੍ਰਭੂ ਦਾ। [16]ਚੇਤੇ। [17]ਮੌਤ। [18]ਦਿਨ ਦਿਨ। [19]ਦੇਹੀ ਖੀਣ ਹੋ ਰਹੀ ਹੈ। [20]ਚਰਨ ਜਲ ਨਾਲ। [21]ਧੋਤੇ। [22]ਸੁਖਦਾਤੇ ਵੇ। [23]ਦੇ ਕਰ। [24]ਨਿਹਾਲ ਕਰ ਦਿਤੇ। [25]ਜਿਨ੍ਹਾਂ ਦੇ। [26]ਸੁੰਦਰ। [27]ਬੜਾ। [28]ਕਲਾਵਾਨ। [29]ਦੇਖਦਿਆਂ।[30]ਭੇਟਾ ਕਰਨ ਨੂੰ ਨਾਲ ਬਸਤ੍ਰਾਂ ਦੀ ਭੇਟਾ ਲਈ। (ਅ) ਸਮੀਪ ਜਾਕੇ ਮਿਲਣ ਲਈ ਬਸਤ੍ਰਾਂ ਦੀ ਭੇਟਾ ਲੀਤੀ। [31]'ਹਿਰਦੇ ਦੇ ਪੜਦੇ ਪਾਟ ਜਾਣ' ਇਹ ਇੱਛਾ ਹੋਈ।

ਬਿੰਦ ਬਿਲੋਚਨ ਬੈਸਿ ਜਹਾਂ॥੨੩॥ਕਰ ਬੰਦਿ ਕਰੀ ਪਦ ਬੰਦਨਤਾ। ਚਖ ਸੋਂ ਮੁਖ ਦੇਖਿ ਅਨੰਦਵਤਾ[1]।ਭਨਿ ਆਨਨ ਬੇਨਤਿ ਦੀਨ ਮਨੀ।ਉਪਕਾਰ ਕਿ ਹੇਤੁ ਧਰਜੋ ਸੁ ਤਨੀ[2] ॥੨੪॥ ਉਪਦੇਸ਼ ਦਿਜੈ, ਨਿਜ ਸਿੱਖ ਕਰੋ। ਭਵ ਬੰਧ ਅਮੰਕਨ[3]ਮੈਲ ਹਰੋ।ਸੁਨਿ ਕੀ ਗਤਿ ਕੋ ਸ਼ਰਧਾ ਧਰਿਕੈ। ਪਗ ਆਨਿ ਗਹੇ ਜਮ ਤੇ ਡਰਿਕੈ[4] ॥੨੫॥ ਸੁਨਿਕੈ ਸੁਖਦਾਨ[5] ਭਨੇ ਬਚਨਾ। ਜਿਨ ਮੈਂ ਗਤਿ ਦੇਵਨ ਕੀ ਰਚਨਾ।ਸੁਖ ਮੈਂ ਦੁਖ ਮੈਂ ਨਿਤ ਨਾਮ ਭਜੋ।ਸਤਿਸੰਗਤ ਪ੍ਰੀਤਿ ਰਿਦੈ ਨ ਤਜੋ ॥ ੨੬ ॥ ਤਨ ਮਾਨੁਖ ਲਾਲ[6] ਅਮੋਲ[6] ਭਲਾ। ਤਿਹ* ਕੌਡਿਨਿ ਕੌ[7] ਨ ਕਰੋ ਬਦਲਾ[8]। ਸਤਿਸੰਗਤ ਸੇਵ ਪਦਾਰਥ ਜੋ। ਤਨ ਦੇਯ[9] ਕਰੋ ਨਿਜ ਸ੍ਵਾਰਥ[10] ਜੋ ॥ ੨੭ ॥ ਭੁਜੰਗ ਪ੍ਰਯਾਤ ਛੰਦ ॥ ਕਰੋ ਸੰਤਸੰਗੀ ਚਿਰੰਕਾਲ ਹੋਤਾ[11]। ਰਿਦਾ ਸ਼ੁੱਧ ਹੋਵੈ ਭਜੋ ਨਾਮ ਸ੍ਰੋਤਾ[12]। ਕਹੇ ਬੈਨ ਐਸੇ ਪਦੰ ਧੋਇ ਦੀਨੀ। ਕਰੀ ਧਰਮਸਾਲੰ ਭਲੀ ਰੀਤਿ ਚੀਨੀ ॥ ੨੮ ॥ ਕਿਤੇ ਦਜੋਸ ਬਾਸੇ ਚਲੇ ਔਰ ਦੇਸ਼ਾ। ਕਲੀ ਕਾਲ ਕੇ ਤਾਰਿਬੇ ਜਾਂਹਿ ਬੇਸਾ[13]। ਲਏ ਸੰਗ ਮੋ ਕੋ ਚਲੈ ਜਾਹਿਂ ਤੀਨੋ। ਅਘੀ[14] ਦੰਭ ਭਾਰੋ ਛਿਤੰ[15] ਹੀਣ ਕੀਨੋ ॥ ੨੯ ॥ ਤੋਟਕ ਛੰਦ ॥ ਜਿਹ ਨਾਮ ਮੁਨਾਢਿਕ ਦੇਸ਼ ਅਹੈ।ਹਰਿ ਨਾਮ ਬਿਹੀਨ ਅਧੀਨ ਰਹੈ।ਸਤਿਸੰਗਤਿ ਰੀਤਿ ਨ ਕਾਨ ਸੁਨੀ। ਸਭਿ ਮੂਰਖ ਮਾਨਵ ਕੋ ਨ ਗੁਨੀ[16]॥ ੩੦ ॥ ਕਰਤਾਰ ਨ ਜਾਨਹਿ ਕੌਨ, ਕਹਾਂ। ਘਰ ਕਾਜ ਰਚੇ ਤਮ ਮੋਹ ਮਹਾਂ। ਭਗਤੀ ਬਿਨ ਭੂਲ ਭੁਵਾਰਿ[17] ਪਰੇ। ਨਰ ਮੂਰਖ ਚੀਨ ਨ ਨਾਮ ਹਰੇ[18] ॥੩੧॥ਕਰੁਨਾਕਰ[19] ਹੋਰਿ ਭਈ ਕਰੁਨਾ।–ਇਸ ਦੇਸ਼ ਨ ਕੀਰਤਿ ਆਚਰਨਾ[20]। ਪਰਲੋਕਹਿ ਕੀ ਸੁਧ ਏਕ ਨਹੀਂ। ਸਭ ਨਾਰਕ[21]ਜਾਵਹਿਂ ਦੁਖ ਸਹੀ–॥੩੨॥ ਪਿਖਿ ਏਕ ਕਿਦਾਰ[22] ਉਦਾਰ[23]ਤਹਾਂ।ਗੁਰਬੈਠਿ ਗਏ ਤਟ ਤਾਂਹਿ ਜਹਾਂ[24]।ਇਕਠਾ ਕਰਿ ਈਂਧਨ ਧੂਮ ਕਿਯੋ[25]।ਦਰਵੇਸ਼ ਸੁ ਬੇਸ਼ ਸਰੀਰ ਲਿਯੋ[26] ॥੩੩॥ ਤਿਸ ਦੇਸ਼ ਕੁਰੀਤ

[1]ਅਨੰਦ ਵਾਲਾ ਹੋਇਆ। [2]ਧਾਰਿਆ ਹੈ ਸਰੀਰ (ਆਪ ਨੇ)। [3]ਪਾਪਾਂ ਦੀ। [4]ਸੁਖਦਾਤੇ ਨੇ। [5]ਰਤਨ। [6]ਅਮੋਲਕ। [7]ਤਿਸਨੂੰ ਕੌਡੀਆਂ ਨਾਲ। [8]ਵਟਾਉ। [9]ਸੇਵਾ ਵਿਚ ਤਨ ਦੇਕੇ। [10]ਆਪਣਾ ਭਲਾ,ਮੁਕਤੀ। [11]ਪ੍ਰੇਮ ਨਾਲ। [12]ਉੱਜਲਾ। [13](ਜਿਨ੍ਹਾਂ ਨੇ)ਸਰੂਪ(ਧਾਰਿਆ) ਹੈ। [14]ਪਾਪ। [15]ਪ੍ਰਿਥਵੀ ਦੇ। [16]ਕੋਈ ਨਹੀਂ (ਜਿੱਥੇ) ਅਕਲ ਵਾਲਾ। [17]ਭੁੱਲ ਦੇ ਭਵਰਾਂ ਵਿਚ (ਅ) ਜਨਮ ਮਰਨ ਦੀ ਭੁਵਾਣਨੀ ਵਿੱਚ। [18]ਪਰਮਾਤਮਾ ਦਾ। [19]ਕ੍ਰਿਪਾ ਦੀ ਖਾਣ ਨੂੰ। [20](ਸ਼ੁਭ) ਆਚਰਨ। [21]ਨਰਕ ਨੂੰ। [22]ਖੇਤ। [23]ਸ੍ਰੇਸ਼ਟ। [24]ਜਿਥੇ ਉਸ ਦਾ ਕੰਢਾ ਸੀ। [25]ਧੂੰਆਂ ਕੀਤਾ। [26]ਭਾਵ ਗੁਰੂ ਜੀ ਨੇ। *ਪਾ:–ਹਿਤ।

ਹੁੜੀ ਜੁ[1] ਸੁਨੋ। ਛਿਤਪਾਲਕੁ ਪੂਜਹਿੰ ਰਾਮ[2]ਮਨੋ[3]। ਬਰਖਾ ਜਬ ਚਾਹਹਿੰ ਖੇਤ ਹਿਤੈ। ਸਭਿ ਜਾਚਹਿੰ ਜਾਇ[4] ਜਹਾਂ ਨ੍ਰਿਪਤੈ ॥੩੪॥ ਮੁਖ ਜਾਪ ਸੁਰੇਸ਼ ਨਰੇਸ਼ ਕਰੈ[5]। ਜਬ ਮੰਤ੍ਰ ਪਢੈ ਬਰਖਾ ਸੁ ਪਰੈ। ਕ੍ਰਿਸ਼ਿ[6] ਕਾਰਜ ਹੋਇ ਨਿਬਾਹਿ ਅਸੈ। ਬਿਨ ਭੂਪ ਲਖੈਂ ਨਹਿੰ ਔਰ ਕਿਸੈ[7]॥੩੫॥ਜਿਸ ਬਾਸੁਰ ਤੇ ਗੁਰ ਬੈਠਿ ਗਏ। ਤਬ ਤੇ ਜਲ ਮੇਘ[8] ਨ ਫੇਰ ਪਏ। ਕ੍ਰਿਸ਼ਿ[9] ਸੂਕ ਚਲੀ ਬਿਨ ਨੀਰ ਜਬੈ। ਸਭਿ ਲੋਕ ਗਏ ਨ੍ਰਿਪ ਪਾਸ ਤਬੈ ॥੩੬॥ 'ਬਰਖਾ ਬਿਨ ਸੂਕਤਿ ਖੇਤ ਹਰੇ। ਕਹੁ ਵਾਕ ਧਰਾ ਪਰ ਮੇਂਹੁ ਪਰੈ'। ਸੁਨਿ ਭੂਪ ਉਚਾਰਣ ਮੰਤ੍ਰ ਕਿਯੋ। ਕਹਿ ਬੈਨ ਰਹਯੋ,ਨਹਿੰ ਮੇਂਹੁ ਪਯੋ॥੩੭॥ਨਰ ਤੀਸਰ ਬਾਸੁਰ ਫੇਰ ਗਏ।'ਸਭਿ ਲੋਕ ਚਹੈਂ ਨਹਿੰ ਮੇਂਹੁ ਪਏ।ਉਪਚਾਰ ਨ ਕੂਪ ਨਦੀਜਲ ਕੋ[10]। ਨਿਤ ਆਸ ਅਕਾਸ਼[11]ਮਹੀਤਲ[12]ਕੋ' ॥੩੮॥ ਸੁਨਿ ਭੂਪ ਕਹੇ 'ਨਹਿ ਚਿੰਤ ਕਰੋ।ਬਰਖਾ ਬਰਖੈ ਉਰ ਧੀਰ ਧਰੋ'। ਤਬ ਮਾਨਵ ਜੋ ਨਿਜ ਐਨ[13] ਗਏ।ਪੁਨ ਦਸੋਸ ਛਿ ਸਾਤ[14] ਬਿਤੀਤ ਭਏ॥੩੯॥ਬਹੁ ਬਾਰ ਅਰਾਧ ਰਹਯੋ ਮਘਵਾ[15]। ਨ੍ਰਿਪ ਤੇ ਨਹਿ ਬੂੰਦ ਪਰੈ ਲਘੁਵਾ[16]। ਉਰ ਧੀਰ ਟਰਾ[17] ਨਰ ਚਿੰਤ ਗਹੇ[18]। ਕ੍ਰਿਸ਼ਿ ਸੂਕ ਚਲੇ ਨ ਉਪਾਵ ਅਹੇ ॥੪੦॥ਜਿਹ ਖੇਤ ਸਮੀਪ ਗੁਰੂ ਬਰ ਦਾ[19]।ਤਿਹ ਮਾਲਿਕ ਆਇ ਬਿਸੂਰਿ[20]ਸਦਾ*। ਘਟ ਕੀ ਲਖਿਕੈ ਗੁਰ ਬੈਨ ਭਨੈ।'ਚਿਤ ਮੈਂ ਬਹੁਤ† ਚਿੰਤ ਭਯੋ ਬਿਮਨੈ[21]॥੪੧॥ ਕਹੁ ਕਾਰਨ ਕੌਨ ਤੁਮੈ ਦੁਖਕੋ ?। ਦਿਲਗੀਰ[21] ਦਿਖੋ,ਨ ਖੁਸ਼ੀ ਮੁਖ ਕੋ[22]। [23]'ਸੁਨਿ ਸੰਤ!ਕਹੋਂ ਬਿਰਥਾ ਮਨਕੀ।ਸਭਿ ਆਸਤ ਜੀ ਜਗ ਜੀਵਨ ਕੀ॥੪੨॥ਬਰਖਾ ਨ ਪਰੈ, ਦੁਰਭਿੱਛ[24] ਪਰਾ। ਕ੍ਰਿਖਿ‡ ਸੂਕ ਚਲੀ ਬਿਨ ਨੀਰ ਧਰਾ। ਯੁਤ ਭੂਪ ਪ੍ਰਜਾ ਸਭਿ ਚਿੰਤ ਕਰੈਂ। ਨਹਿੰ ਪਾਇਂ ਉਪਾਇ ਜਿ ਧੀਰ ਧਰੈਂ[7] ॥੪੩॥ ਕਹਿੰ ਸ਼੍ਰੀ ਗੁਰ'ਪੂਰਬ ਕੌਨ ਬਿਧੈ?। ਜਹਿੰ ਤੇ ਬਰਖੇ ਜਲ ਧਾਰ ਅਧੈ[25]।

[1]ਖੋਟੀ ਰਸਮ ਜੋ ਸੀ। [2]ਪਰਮੇਸ਼ੁਰ। [3]ਮੰਨਕੇ। [4]ਜਾਕੇ। [5]ਰਾਜਾ ਇੰਦਰ ਦਾ ਜਾਪ ਕਰਦਾ ਸੀ। [6]ਖੇਤੀ ਦਾ। [7]ਕਿਸੇ ਨੂੰ। [8]ਬੱਦਲ। [9]ਕ੍ਰਿਖੀ, ਖੇਤੀ। [10]ਪ੍ਰਬੰਧ ਕੋਈ ਨਹੀਂ ਹੈ ਖੂਹ ਯਾ ਨਦੀ ਦਾ । [11]ਭਾਵ ਮੀਂਹ ਦੀ ਆਸ। [12]ਧਰਤੀ ਨੂੰ। [13]ਘਰ। [14]ਛੇ ਸੱਤ । [15]ਇੰਦਰ ਨੂੰ। [16]ਥੋੜੀ ਜਿਹੀ ਬੀ। [17]ਧੀਰਜ ਦੂਰ ਹੋਯਾ। [18]ਚਿੰਤਾ ਨੇ ਫੜ ਲਏ। [19]ਵਰ ਦਾਤੇ ਗੁਰੂ ਜੀ (ਬੈਠੇ ਸਨ)। [20]ਝੂਰਦਾ। [21]ਦੁਖੀ-ਉਦਾਸ। [22]ਕੋਈ। [23]ਰਾਹਕ ਬੋਲਿਆ। [24]ਕਾਲ। [25]ਹੇਠਾਂ। *ਪਾਃ—ਰਿਦਾ। †ਪਾਃ—ਤੁਝ।

‡ਇਸ ਅਧਜਾਯ ਵਿੱਚ ਕਿੰਨੀਂ ਥਾਂ ਪਾਠ ਕ੍ਰਿਸ਼ ਯਾ ਕ੍ਰਿਸ਼ਿ ਆਯਾ ਹੈ, ਏਥੇ ਕ੍ਰਿਖਿ ਆਯਾ ਹੈ, ਏਹ ਫਰਕ ਲਿਖਾਰੀਆਂ ਦੀਆਂ ਭੁੱਲਾਂ ਤੋਂ ਹੋਏ ਜਾਪਦੇ ਹਨ। [ਸੰਸਃ, ਕ੍ਰਿਖਿ]।

'ਸੁਨਿ ਸੰਤਹੁ! ਆਦ ਕ੍ਰਿਪਾਲ ਕਹੈ[1]।ਬਰਖਾ ਸੁ ਪਰੈ ਜਬ ਚਾਹ ਅਹੈ॥੪੪॥ ਬਹੁ ਬਾਰ ਕਹਜੋ ਅਬ ਨਾਂਹਿ ਪਰੈ।ਬਿਪਰੀਤਿ ਭਈ ਨਹਿੰ ਬੈਨ ਫੁਰੈ।ਲਖਿ ਰੀਤਿ ਕੁਰੀਤਿ ਬਨੀ ਦੁਚਿਤੀ[2]। ਛਿਤਪਾਲ ਨ ਆਨਨ ਕਾਂਤਿ ਰਤੀ[3]॥ ੪੫॥ ਗੁਰਵਾਕ ਕਹੇ 'ਕਰਤਾਰ ਭਜੋ। ਛਿਤਿਪਾਲਕ ਕੀ ਸ਼ਰਧਾ ਸੁ ਤਜੋ। ਬਹੁ ਬਾਰਿ ਪਰੇ ਧਰ ਮੇਂਹੁ ਮਹਾਂ।ਅਤਿਹੋਵਹਿ ਅੰਨ ਜਿਤੋ ਜਿ ਚਹਾ[7]॥੪੬॥ [8]'ਕਰਤਾਰ ਸੁ ਕੌ[9] ? ਤਿਹ ਧਾਮ ਕਹਾਂ ?। ਨਹਿੰ ਕਾਨ ਸੁਨਜੋ,ਨਹਿੰਨੈਨ ਲਹਾ। ਇਸ ਦੇਸ਼ ਕਬੈ ਨਹਿੰ ਆਇ ਰਹਾ। ਨਹਿੰ ਦਾਨ ਕਿਸੂ ਤਿਹ[6] ਦੀਨ[7] ਅਹਾ[8] ॥੪੭॥ ਬਿਕਸੇ ਮੁਖ ਸ਼੍ਰੀ ਪ੍ਰਭੁ ਬੈਨ ਕਹਾ। 'ਸਭਿ ਹੀ ਘਟ ਪੂਰਨ ਬਯਾਪ ਰਹਾ। ਸਿਮਰੋ ਉਰ ਹਾਜ਼ਰ ਹੋਤਿ ਸਦਾ। ਭਗਵੰਤ ਅਨੰਤ ਨ ਆਇ* ਕਦਾ[9] ॥ ੪੮ ॥ ਪਾਧੜੀ ਛੰਦ ॥ ਜੁ ਜੜ ਜੰਗਮ ਕੋ ਦੇਤਿ ਦਾਨ। ਜਿਹ ਦੇਵ ਦੈਤ ਜਾਚਹਿੰ ਮਹਾਨ । ਬ੍ਰਹਮੰਡ ਖੰਡ ਜਿਨ ਸਿਰਜਿ ਦੀਨ[10]।ਤਿਹੰਸਿਮਰ ਹੋਇੰ ਸਭਿ ਕਸ਼ਟਛੀਨ[11]॥੪੯॥ਭਜਿ ਨਾਮ ਤਾਂਹਿ[12], ਬਰਖਾ ਸੁਦੇਯ।ਅਨਤੋਟ[13]ਅੰਨ[14],ਸੁਖਸਾਰ[15]ਲੇਯ[16]। ਸੁਨਿਕ੍ਰਿੱਸ਼ਿਕਾਰ[17] ਤਬ ਕਹਿਤਿ ਬੈਨ। 'ਤਿਸ ਕੀ ਪਛਾਨ ਇਸ ਦੇਸ਼ ਹੈ ਨ[18] ॥੫੦॥ਅਬਹੀ ਸੁਨਾ ਤੁਮ ਮੁਖ ਦੁਆਰ†। ਨਹਿੰ ਆਗੈ ਹਮਾਂ ਕਿਨਹੂੰ ਉਚਾਰ।ਤਿਹੰ ਮੁਖ‡ ਦਿਖਾਉ,ਨਿਜ ਨੈਨ ਦੇਖਿ।ਸਿਮਰੈਨ ਕਰੋਂ ਨਿਸ ਦਿਨ ਵਿਸ਼ੇਖ'॥੫੧॥ਗੁਰ ਕਹੈਂ 'ਨ ਦੇਖਜੋ ਜਾਇ ਸੋਇ। ਸਿਮਰੈਨ ਕਰੋ ਇਛ ਪੂਰ ਹੋਇ। ਕੁਦਰਤੀ ਸੰਗ[19] ਜਾਨਜੋ ਸੁ ਜਾਇ । ਨਹਿੰ ਅਪਨ ਆਪ ਕਿਸਹੂੰ ਲਖਾਇ[20] ॥੫੨॥ ਨਰ ਕਹੈ' ਜਿ ਦੇਖਜੋ ਨਿਜ ਨ ਨੈਨ। ਕਿਸ ਪਾਸ ਕਹੋਂ ਜਾਚਨ[21] ਸੁ ਬੈਨ[22]। ਜਾਨੋਂ ਨ ਕੁਦਰਤੀ ਕੌਨ ਹੋਇ। ਕੁਛ ਪਤਾ ਦੇਹੁ ਹੌਂ ਲਖਿਵ[23] ਸੋਇ'॥੫੩॥[24]'ਤੂੰ ਜਾਇਧਾਮ ਲਾਂਗਲ[25]ਜਿ ਆਨਿ[26]।ਅਬ ਬਾਹੁ[27]ਬੋਵ[28]

---

[1]ਪਹਿਲੋਂ ਰਾਜੇ ਦੇ ਆਖਿਆ। [2]ਚਿੰਤਾ। [3]ਰਾਜਾ ਦੇ ਮੁੱਖ ਤੇ ਭੀ ਸ਼ੋਭਾ ਰਤੀ ਨਹੀਂ (ਰਹੀ)। [4]ਗਾਹਕ ਬੋਲਿਆ। [5]ਕੌਣ ਹੈ। [6]ਉਸ ਨੇ। [7]ਦਿੱਤਾ। [8]ਹੈ। [9]ਕਦੇ ਬੀ। [10]ਬਣਾਇ ਦਿੱਤੇ ਹਨ। [11]ਨਾਸ਼। [12]ਤਿਸਦਾ। [13]ਅਟੁਟ। [14]ਅਨਾਜ। [15]ਸ੍ਰੇਸ਼ਟ ਸੁਖਾਂ ਨੂੰ। [16]ਲਵੋਗੇ। [17]ਜ਼ਿਮੀਦਾਰ। [18]ਨਹੀਂ ਹੈ। [19]ਕੁਦਰਤ ਨਾਲ। [20]ਆਪਣੇ ਆਪ ਨੂੰ ਓਹ ਕਿਸੇ ਤੇ ਨਹੀਂ ਲਖਾਉਂਦਾ (ਅ) ਅਪਣੇ ਆਪ ਓਹ ਕਿਸੇ ਤੋਂ ਨਹੀਂ ਜਾਣਿਆਂ ਜਾ ਸਕਦਾ। [21]ਮੰਗਣ ਦੇ। [22]ਬਚਨ। [23]ਮੈਂ ਜਾਣਾ। [24]ਗੁਰੂ ਜੀ ਬੋਲੇ। [25]ਹੱਲ। [26]ਲਿਆਇ। [27]ਵਾਹ। [28]ਬੀਜ।

*ਪਾ:—ਆਦਿ—ਤੇ—ਆਹੁ—।

†ਪਾ:—ਉਦਾਰ। ‡ਪਾ:—ਮੁਖ।

ਛਿਤ,ਬੈਨ ਮਾਨਿ। ਜਬ ਉਗੈ ਖੇਤ ਪੁਨ ਪੱਕ ਜਾਇ। ਤਬ ਲਖਹੁ[1] ਕੁਦਰਤੀ ਹੋਇ ਕਾਇ[2]' ॥੫੪॥ ਸੁਨਿ ਗਯੋ ਸਦਨ ਗੁਰ ਬਚਨ ਮਾਨਿ। ਪੁਨ ਨਰਨ ਨਿਕਟ ਕੀਨੋ ਬਖਾਨ। 'ਹੈ ਸਾਧ ਵਹਿਰ ਮਮ ਖੇਤ ਪਾਸ। ਤਿਨ ਕਹੇ ਬਚਨ ਇਹ ਬਿਧਿ ਪ੍ਰਕਾਸ਼ ॥੫੫॥–ਪ੍ਰਿਥਮੇ ਸਿਮਰੋ ਕਰਤਾਰ ਨਾਮ। ਪੁਨ ਬੋਇ ਖੇਤ ਹੁਇ ਸਿੱਧ ਕਾਮ–'। ਸੁਨਿ ਨਰਨ ਕਾਨ ਸਭਿ ਹਾਸ ਕੀਨ। 'ਮਨ ਜਾਨ,ਤਾਂਹਿ ਕੋ ਬੁਧਿਹੀਨ॥੫੬॥ਬਿਨ ਮੋਹੁੰ[3] ਖੇਤ ਕਿਸ ਰੀਤਿ ਹੋਇ। ਤੂੰ ਜਾਇ ਬੀਜ ਘਰ ਪੂਰ[4] ਸੋਇ[5]'। ਸੁਨਿ ਬੈਨ ਤਿਨੂੰ ਕੇ ਯੁਕਤਿ ਹਾਸ[6]। ਗੁਰ ਢਿਗ ਆਯੋ ਹੋ ਕਰਿ ਉਦਾਸ ॥ ੫੭ ॥ ਬਚ ਕਹੇ 'ਹਸੀ ਮੁਝ ਮਨੁਜ ਕੀਨਿ।ਸਭਿ ਜਾਨੈ ਮਨ ਮੈਂ ਬੁੱਧਿ ਹੀਨ।ਬਰਖਾ ਬਿਨ ਕੈਸੇ ਖੇਤ ਹੋਇ।ਇਹ ਜਾਨਤਿ ਹੈਂ ਸਭਿ ਥਾਨ[7] ਲੋਇ'॥੫੮॥ ਸੁਨਿ ਕਹੈਂ ਗੁਰੂ[8]ਤੂੰ ਬੀਜ ਆਨਿ। ਨਹਿੰ ਉਗੈ ਖੇਤ ਹਮ ਹੈਂ ਜਮਾਨ[9]। ਜੇ ਬੀਜ ਬੋਇ ਜਾਵੇ ਅਕਾਥ। ਹਮ ਦੇਵਹਿੰ ਤੇਤੋ[10] ਤੋਹਿ ਹਾਥ' ॥੫੯॥ ਸੁਨਿ ਭਈ ਧੀਰ ਲਾਂਗਲ[11] ਲਯਾਇ। ਪੁਨ ਹਾਥ ਬੰਦਿ ਲੀਨੀ ਰਜਾਇ। ਕਰਤਾਰਿ ਸਿਮਰਿਕੈ ਭੂਮ[12] ਵਾਹਿ[13]। ਗੋਧੂਮ[14]ਬੀਜ ਦੀਨੀ ਸੁ ਤਾਂਹਿ[15]॥੬੦॥ਗੁਰ ਚਰਨ ਬੰਦਿ[16] ਕਰਿ ਬੈਸਿ[17] ਆਨਿ। ਉਰ ਕੀਨੀ ਸ਼ਰਧਾ,ਨਹਿੰ ਭੁਲਾਨ। ਨਿਸ ਗਯੋ ਧਾਮ ਪੁਨ ਭਈ ਭੋਰ[18]। ਚਲਿ ਆਇ ਦੇਖਿਓ ਖੇਤ ਓਰ ॥ ੬੧ ॥ ਸਬਜ਼ੀ[19] ਸੁ ਲਖੀ ਤਬ ਨੌ ਬਹਾਰ[20]। ਜਨੁ ਬਹੁਤ ਦਿਵਸ ਕੀ ਇਹ ਸਵਾਰ[21]। ਕਰਿ ਹਰਖ ਬੰਦਿ ਗੁਰ ਚਰਨ ਰੇਨ। ਸ਼ਰਧਾ ਸੁ ਬਧੀ ਜੋ ਮੋਖਦੇਨ[22] ॥ ੬੨॥ ਪੁਰਿ ਨਰਨ[23] ਸੁਨੇ ਆਚਰਜ ਮਾਨ[24]। ਸਭਿ ਧਾਏ[25] ਹੇਰਹਿੰ[26] ਸਾਚ ਜਾਨਿ। ਅਸ ਜਾਨ ਅਜ਼ਮਤੀ[27] ਉਰ[28] ਪੁਮਾਨ[29]। ਗੁਰ ਤੀਰ ਪਹੁੰਚੇ ਸਿਦਕ ਠਾਨਿ ॥ ੬੩ ॥ ਕਰਿ ਬੰਦਨਾ ਸੁ ਧਰਿ ਭੇਟ ਸੋਇ। ਬਿਧਿ ਬੂਝਹੀ ਜਿਵ[30] ਅੰਨ ਹੋਇ। ਗੁਰ ਕੀਨਿ ਦਯਾ ਦੀਨੀ ਰਜਾਇ[31]। 'ਕਰਤਾਰ ਨਾਮ

---

[1]ਜਾਣੋਗੇ । [2]ਕੋਈ ਚੀਜ ਹੈ। [3]ਮੀਂਹ । [4]ਘਰ ਭਰ ਲੈ। [5]ਭਾਵ ਦਾਣਿਆ ਨਾਲ । [6]ਹਾਸੇ ਵਾਲੇ। [7]ਸਭ ਜਗ੍ਹਾ। [8]ਜਾਮਨ,ਜੁੱਮੇਵਾਰ। [9]ਤਿਤਨਾ। [10]ਹੱਲ। [11]ਪ੍ਰਿਥਵੀ। [12]ਵਾਹੀ। [13]ਕਣਕ। [14]ਤਿਸ ਵਿਚ । [15]ਨਮਸਕਾਰ ਕਰਕੇ। [16]ਬੈਠਾ। [17]ਸਵੇਰ। [18]ਹਰਿਆਵੀ। [19]ਨਵੀਂ ਬਹਾਰ। [20]ਮਾਨੋਂ ਜਲ ਨਾਲ (ਸਿੰਜੀ ਹੈ) । [21]ਮੁਕਤੀ ਦਾਤੇ ਵਿੱਚ । [22]ਪੁਰਸ਼ਾਂ ਨੇ । [23]ਮੰਨਕੇ । [24]ਦੌੜਕੇ । [25]ਦੇਖਦੇ ਹਨ । [26]ਕਰਾਮਾਤੀ । [27]ਰਿਦੇ ਵਿਚ । [28]ਪੁਰਸ਼, ਲੋਕ । [29]ਤਰੀਕਾ ਪੁੱਛਿਆ, ਜਿਸਤਰ੍ਹਾਂ । [30]ਆਗਯਾ ।

ਰਸਨਾ[1] ਧਿਆਇ[2]॥੬੪॥ਤੋਟਕ ਛੰਦ॥ ਕ੍ਰਿਸ਼ਿ ਕਾਰਜ[3] ਕੋ ਕਰ[4] ਸੋਂ ਕਰਿਯੇ ਹਰਿ ਨਾਮ ਉਚਾਰ ਰਿਦੈ ਧਰਿਯੇ। ਬਰਖਾ ਹਿਤ ਜਾਚਹੁ ਬੰਦ ਕਰੈ। ਬਹੁ ਨੀਰ ਪਰੈ[5] ਹੁਇ ਖੇਤ ਧਰੈ[6] ॥੬੫॥ ਧਰਿ ਆਇਸੁ ਸੀਸ ਚਲੇ ਸਭਿਹੀ। ਬਰ ਬੀਜ ਬੁਯੋ ਹਲ ਤੇ[7] ਤਬ ਹੀ। ਭਲ ਖੇਤ ਉਗੇ ਹਰਿਆਵਲ ਸੋਂ। ਪੁਰਿ ਸ਼ੋਕ ਨਸਯੋ ਸੂਬੁ ਤਾਵਲ[8] ਸੋਂ ॥ ੬੬ ॥ 'ਸਮਰੱਥ ਬਡੋ' ਕਹਿ 'ਸੰਤ ਭਲੋ। ਇਸ ਆਇਸੁ ਕੇ ਅਨੁਸਾਰਿ ਚਲੋ'। ਬਰਖਾ ਬਿਧਿ ਬੂਝਨ ਕੀਨਿ ਜਬੈ। ਗੁਰ ਨਾਨਕ ਵਾਕ ਉਚਾਰਿ[9] ਤਬੈ॥੬੭॥'ਬਿਧਿ ਸੰਗ ਤਿਹਾਵਲ[10] ਕੋ ਕਰਿਯੇ।ਸਤਿਨਾਮ ਗੁਰੂ ਹਿਰਦੈ ਧਰਿਯੇ।ਸਭਿ ਸੰਗਤਿ ਹੋ ਇਕਥਾਇੰ ਜਬੈ। ਕਰ ਬੰਦਿ ਕਰੋ ਅਰਦਾਸ ਤਬੈ॥੬੮॥ਬਰਖਾ ਪੁਨ ਜਾਚਹੁ ਦੀਨ ਮਨੈ[11]। ਬਹੁ ਨੀਰ ਪਰੈ ਹੁਇ ਖੇਤ ਅਨੈ[12]।ਸੁਨਿ ਸੋ ਬਿਧਿ ਕੀਨਿ ਮਿਲੇ ਤਬਹੀ। ਕਰਤਾਰਹਿੰ ਨਾਮ ਜਪੈਂ ਸਭਿਹੀ ॥੬੯॥ ਅਰਦਾਸ ਤਿਹਾਵਲ ਕੀ ਕਰਿ ਕੈ। ਪੁਨ ਸੀਸਨ ਕੋ ਧਰਨੀ ਧਰਿਕੈ। ਬਰਖਾ ਬਹੁ ਜਾਚਨ ਕੀਨਿ ਸਭੈ। ਘਨਘੋਰ ਉਠੇ[13]ਘਨ ਘੋਰ[14] ਤਬੈ[15]*॥੭੦॥ਤਿਹ ਕਾਲ ਸੁ ਬਾਂਛਤ ਨੀਰ ਪਰਜੋ । ਸਭਿ ਦੇਸ਼ ਦੁਕਾਲ[16] ਅਤੰਕ[17] ਹਰਜੋ[18] । ਸੁਨਿਕੈ ਮਹਿਮਾ ਮਹਿਪਾਲਕ ਸੋ[19] । ਕਰਿ ਆਵਨਤਾ[20] ਤਤਕਾਲਕ ਸੋ[21]॥੭੧॥ ਬਹੁ ਭੇਟ ਲਏ ਭਟ ਭੀਰ ਬਡੀ। ਸ਼ਰਧਾ ਉਰ ਆਨਿ ਵਧੀਕ ਗਡੀ[22]।ਕਰੁਨਾਕਰ ਰਾਜਤਿ[23] ਥਾਇ ਜਹਾਂ। ਪਹੁੰਚਜੋ ਚਿਤ ਚਾਹਿ ਕਰੰਤਿ[24]ਤਹਾਂ[25] ॥ ੭੨ ॥ ਮਨ ਦੀਨ ਭਯੋ ਅਸ਼ਟਾਂਗ ਕਰੀ[26]।ਬਹੁ ਬੈਨ ਬਿਨੈ ਭਨਿ[27] ਹੈ ਜੁ ਜਰੀ[28]

---

[1]ਜੀਭ ਨਾਲ । [2]ਸਿਮਰੋ । [3]ਜਿਮੀਂਦਾਰੀ । [4]ਹੱਥ ਨਾਲ । [5]ਪਵੇਗਾ । [6]ਧਰਤੀ ਤੇ। [7]ਹਲ ਦੇ ਨਾਲ। [8]ਸਭ ਉਤਾਵਲ=ਛੇਤੀ ਨਾਲ। [9]ਉਚਾਰੇ । [10]ਕੜਾਹ ਪ੍ਰਸਾਦਿ । [11]ਗਰੀਬ ਮਨ ਹੋਕੇ। [12]ਅਨਾਜ। [13]ਭਯਾਨਕ ਸ਼ਬਦ ਕਰਦੇ ਹੋਏ ਉਠੇ। [14]ਗਾੜ੍ਹੇ ਬਦਲ। [15]ਤਦੋਂ । [16]ਕਾਲ (ਅੰਨ ਆਦ ਦਾ ਤੋਟਾ) ਦਾ। [17]ਡਰ । [18]ਦੂਰ ਹੋ ਗਿਆ । [19]ਉਹ ਰਾਜਾ । [20]ਆਵਣਾ ਕੀਤਾ । [21]ਤਿਸ (ਰਾਜਾ) ਨੇ ਛੇਤੀ ਹੀ । [22]ਵਧੀਕ ਗੱਡੀ ਗਈ । [23](ਗੁਰੂ ਜੀ) ਬਿਰਾਜਦੇ ਸਨ। [24]ਇਛਾ ਕਰਦਾ । [25]ਤਿੱਥੇ। [26]ਡੰਡੌਤ ਕੀਤੀ। [27]ਕਹਿੰਦਾ ਹੈ । [28]ਜਿਨ੍ਹਾਂ ਵਿਚ ਹੰਤਾ ਸੜ ਗਈ ਹੈ, ਭਾਵ ਨਿੰਮ੍ਰਤਾ ਦੇ ।

*ਪਾ:—ਘਨਘੋਰ ਉਠੇ ਘਨ ਗੈਨ ਤਬੈ=ਅਕਾਸ਼ ਵਿਚ ਉੱਠੇ ਬੱਦਲ ਭਾਰੀ ਸ਼ਬਦ ਕਰਦੇ ਹੋਏ ।

'ਤੁਮ ਸੰਤ ਸੰਪੂਰਨ ਜੋਤਿ ਕਲਾ[1]।ਉਪਦੇਸ਼ ਦਿਜੈ,ਨਿਜ[2]ਹੋਇ ਭਲਾ।੭੩॥
ਅਨਜਾਨ ਪਨੈ ਮਹਿੰ ਦੇਸ਼ ਸਭੈ। ਕਰਤਾਰ ਨ ਜਾਨਹਿੰ ਕੌਨ,ਕਬੈ। ਬਰਖ[3]
ਮਘਵਾ[4] ਜਪਤੇ ਜਬਹੀ। ਬਹੁ ਹੋਇ, ਪਕੈ ਕ੍ਰਿਸ਼ਿ[5] ਜੋ ਸਭਿਹੀ ॥ ੭੪ ।
ਇਹ ਰੀਤਿ ਪਰੰਪਰ[6] ਦੇਸ਼ ਬਿਖੈ। ਤੁਮ ਆਨਿ ਹਟਾਵਨ ਕੀਨਿ,ਲਖੈ[7]।
ਅਬ ਜੋਬਿਧਿ ਦੇਹੁ ਬਤਾਇਹਮੈਂ।ਮਿਲਿ ਸੋ ਕਰਿਹੀਂ ਅਨੁਸਾਰ ਸੁ ਮੈਂ॥੭੫।
ਜਿਹ ਤੇ ਸੁਖ ਪਾਵਹਿੰ ਲੋਕ ਸਬੈ।ਪਰਲੋਕਹਿੰ ਲੋਕਹਿੰ ਹੋਹਿੰ ਅਭੈ[8]।ਲਖਿਕੈ
ਮਹਿਮਾ ਗਰਵੀ[9] ਤੁਮਰੀ। ਮਤਿ ਹੋਇ ਰਹੀ ਦਿਢਤਾ[10] ਹਮਰੀ[11] ॥ ੭੬ ॥
ਸ਼ਰਧਾ ਭਰਿ[12]ਵਾਕ ਸੁਨੇ ਜਬਿਹੀ।ਪਦ ਪਾਹੁਲ ਦੇਤਿ ਭਏ ਤਬਿਹੀ। ਉਪ-
ਦੇਸ਼ ਦਿਯੋ 'ਭਜਿਯੇ ਹਰਿ ਕੋ। ਸਤਿਸੰਗਤਿ ਪ੍ਰੇਮ ਕਰੋ ਉਰ ਕੋ ॥ ੭੭ ॥
ਇਸ਼ਨਾਨ ਕਰੋ ਇਕ ਜਾਮ ਨਿਸਾ[13]।ਮਿਲ ਕੀਰਤਿ ਕੋ ਕਰਿਲੇਹੁ ਰਸਾ[14]।
ਧ੍ਰਮਸਾਲ ਬਿਸਾਲ ਭਲੀ ਕਰਿਯੇ । ਇਰਖਾ[15], ਪਰਖਾ[16], ਛਰ[17] ਕੋ
ਹਰਿਯੇ[18]॥੭੮॥ ਸਤਿ,ਸ਼ੀਲ,ਸੰਤੋਖ,ਛਿਮਾ ਧਰਨੀ। ਹਰਿ[19] ਲੋਲਪਤਾ[20],
ਕਰੁਨਾ[21]ਕਰਨੀ।ਚਛ[22] ਹੇਰ[23] ਛੁਧਾਤੁਰ[24]ਦੇ ਅਸਨਾ[25] । ਨਗਨੰ ਨਰ ਕੋ
ਦਿਜਿਯੇ ਬਸਨਾ॥੭੯ ॥ ਮਿਲਿ ਸੰਤਨ ਕਾਲ ਬਿਤੀਤ ਕਰੋ। ਭਵਸਾਗਰ
ਕੋ ਨਿਰਸੰਸ ਤਰੋ'।ਸੁਨਿਕੈ ਉਪਦੇਸ਼ ਸੁ ਨਾਮ[26] ਸਭੈ।ਕਰ ਬੰਦਹਿੰ ਬੰਦਨ
ਕੀਨਿ ਤਬੈ ॥੮੦॥ ਧ੍ਰਮਸਾਲ ਰਚੀ ਤਤਕਾਲ ਤਹਾਂ। ਅਰਬਿੰਦ ਬਿਲੋਚਨ
ਬੈਸਿ ਜਹਾਂ। ਗੁਨਖਾਨ ਇਸੋ ਉਪਕਾਰ ਕਰਜੋ। ਕਰਤਾਰ ਭਜੇ ਸਭਿ ਦੇਸ਼
ਤਰਜੋ ॥ ੮੧ ॥ ਦਿਨ ਕੇਤਿਕ ਸ਼੍ਰੀ ਗੁਰ ਦੇਸ਼ ਤਿਸੀ। ਨਰ ਕੀਨ ਉਧਾਰ
ਰਹੇ ਸੁ ਜਸੀ[27]। ਛਿਤਪਾਲ ਪ੍ਰਜਾ ਸਭਿ ਆਵਤਿ ਹੈਂ । ਪਗ ਬੰਦਨ ਕੈ ਸੁਖ
ਪਾਵਤਿ ਹੈਂ॥੮੨॥ਸੁਨਿ ਸ਼੍ਰੀ ਮੁਖ ਤੇ ਸੁਖਵੰਤਿ ਗਿਰਾ।ਸਭਿਕੋਉਰਪ੍ਰੇਮਕੇਸੰਗ
ਭਰਾ । ਸਿਮਰਹਿੰ ਹਰਿ ਨਾਮਹਿੰ ਪ੍ਰੀਤਿ ਕਰੈਂ ।ਮਿਲਿ ਆਪਸ ਮੈਂ ਬਹੁ ਭਾਉ
ਧਰੈਂ॥੮੩॥ ਦੋਹਰਾ॥ ਰਾਹਕ ਪੁਰਬ[28] ਸਿੱਖ ਜੋ ਬੋਲਨੇ ਦੈ ਕਰ ਬੰਦਿ। 'ਕੁਦ-

---

[1]ਕਲਾ ਸੰਯੁਕਤ (ਅ) ਪ੍ਰਤੱਖ ਕਲਾ। [2]ਮੇਰਾ। [3]ਇੰਦ੍ਰ । [4]ਖੇਤੀ । [5]ਆਦਿ ਦੀ । [6]ਲਖ ਕੇ (ਕਿ ਇਹ ਰੀਤੀ ਮਾੜੀ ਹੈ) । [7]ਨਿਡਰ । [8]ਭਾਰੀ । [9]ਪਕਿਆਈ । [10]ਭਰੇ । [11]ਪਹਿਰ ਰਾਤ (ਰਹਿੰਦੀ) । [12]ਸਵਾਦ (ਕੀਰਤਨ ਦਾ) ਲਓ । [13]ਈਰਖਾ । [14]ਕਠੋਰਤਾ । [15]ਛਲ । [16]ਨਾਸ਼ ਕਰੋ । [17]ਨਾਸ਼ ਕਰਕੇ । [18]ਲੋਭ । [19]ਕ੍ਰਿਪਾ । [20]ਅੱਖੀਂ । [21]ਦੇਖਕੇ । [22]ਭੁੱਖੇ ਨੂੰ। [23]ਭੋਜਨ ਦਿਓ । [24]ਨਾਮ ਦਾ ਉਪਦੇਸ਼ । [25]ਜਸ ਵਾਲੇ (ਗੁਰੂ ਜੀ ਨੇ)। [26]ਪਹਿਲਾ ।

ਰਤ ਕੋ ਕੁਛ ਪਤਾ ਮੁਝ ਦਰਸਾਵਹੁ ਸੁਖਕੰਦ !'॥੯੪॥ ਸੈਕਰ ਛੰਦ ॥ ਸੁਨਿ ਕਰ ਤਿਹ ਕੇ ਬਚ ਗੁਰੁ ਨਾਨਕ ਕਰੀ ਗਿਰਾ ਉਚਾਰ। 'ਜਾਹੁ ਖੇਤ ਮਹਿੰ ਬੂਟ ਉਪਾਰਹੁ[1] ਦੇਖਹੁ ਕੁਦਰਤ ਭਾਰਿ[2]। ਆਚਰਜ ਜਿਹਕੋ ਰੂਪ ਲਖਿ-ਯਤ ਸਕੈ ਕੌਨ ਨ ਚੀਨ[3]। ਸੁਰ,ਨਰ,ਅਸੁਰ,ਅਹਿ[4]ਤਰਹਿੰ[5] ਤਾਂਕੇ ਉਰਧ[6] ਜਿਨ ਇਹ[7] ਕੀਨ[7] ॥ ੯੫ ॥ ਨਿਜ ਕਾਨ ਸੁਨਿ ਮਤਵਾਨ ਮਾਨਵ ਖੇਤ ਮਹਿੰ ਤਬ ਜਾਇ। ਗੋਧੂਮ ਬੂਟ[8] ਉਖਾਰ ਦੇਖਨੋ ਰਹਨੋ ਉਰ ਬਿਸਮਾਇ। ਅੰਗਾਰ ਅਗਨੀ ਅਰੁਨ[9] ਦੀਸਤਿ ਤੇਜ ਨਹਿੰ ਸਹਿ ਜਾਇ। ਸਭਿ ਲੋਕ ਹੇਰਨ ਹੇਤੁ ਦੌਰੇ ਬਹੁਤ ਜਿਨ ਮਨ ਚਾਇ*॥੯੬॥ ਹੇਰਿ ਹੇਰਿ ਆਚਰਜ ਮਾਨਹਿੰ ਅਗਨਿ ਪਰ ਪਿਖਿ ਖੇਤ।–ਜਿਹਛੁਵਤਿਜਰਿਹੀ[10]ਦਾਰ[11]ਦ੍ਰੁਤਿ[12] ਸਭਿ[13]ਹਰੀ ਭੀ ਕਿਹ ਹੇਤ[14]। ਕਰਤਾਰ ਕੁਦਰਤਿ ਅਤਿ ਬਲਿਸ਼ਟੋਹਿ[15] ਕੀਨ ਅਚਰਜ ਬਾਤ।ਹੈ ਅਗਨਿ ਊਪਰ ਕ੍ਰਿਸ਼ਿ[16]ਬ੍ਰਿੱਧਤ[17]ਹਰੀ ਬਹੁ ਜਿਹ ਪਾਤ[18]–॥੯੭॥ਕਰਤਾਰ ਬਹੁਰ ਲਖਾਇ ਕੁਦਰਤ ਸੱਤਿ ਨਾਮ ਜਪਾਇ। ਕਰਿ ਧਰਮਸਾਲਾ ਗ੍ਰਾਮ ਗ੍ਰਾਮਹਿ[19] ਨਾਮ ਦਾਨ ਦ੍ਰਿੜਾਇ। ਤਬ ਕੀਨ ਦੇਸ਼ ਪਵਿੱਤ੍ਰ ਸਗਰੋ ਲਗੋ ਕੀਰਤਿ ਗਾਨਿ। ਸ਼ੁਭ ਚਲੀ ਰੀਤਿ ਪੁਨੀਤ ਸਿੱਖੀ –ਸਭਿਗੁਰੂ ਕੁਰਬਾਨ[20]–॥੯੮॥ਨਰਕਰਹਿੰ ਕੀਰਤਿ ਪ੍ਰੀਤਿ ਯੁਤਉਰਧਰੀ ਸ਼ਰਧਾ ਨਾਮਬਰੇ ਪਰਮਦਾ ਅਪਵਰਗ ਸੁਮਰਨ ਧਰਮ ਅਰਥਹਿਕਾਮ[21]। ਜਿਸ ਨਾਮ ਤੇ ਸੁਖ ਧਾਮ ਪ੍ਰਾਪਤ ਭਰੇ ਪਤਿਤ ਅਨੇਕਾਜੋ ਗੈਨ[22] ਛੋਨੀ[23] ਨਾਗ ਸਦਨਾਂ[24] ਬ੍ਰਹਮ ਅੰਡਹਿ ਟੇਕ[25] ॥੯੯॥ ਤਿਹ ਕੋ ਮੁਨਾਫਕ ਨਾਮ†

[1]ਉਖਾੜੋ। [2]ਭਾਰੀ। [3]ਪਛਾਣ। [4]ਨਾਗ। [5]ਨੀਵੇਂ (ਪਤਾਲ)। [6]ਉਚੇ ਲੋਕ (ਅਕਾਸ਼)। [7]ਆਤ ਲੋਕ। [8]ਕਣਕ ਦਾ ਬੂਟਾ। [9]ਲਾਲ। [10]ਸੜ ਜਾਵੇ। [11]ਲਕੜੀ। [12]ਛੋਤੀ। [13]ਸਾਰੀ (ਖੇਤੀ)। [14]ਹਰੀ ਹੋਈ ਕੀਕੂੰ। [15]ਬਲੀ। [16]ਖੇਤੀ। [17]ਵਧਦੀ। [18]ਪੱਤੇ। [19]ਪਿੰਡ ਪਿੰਡ। [20]ਤੋਂ ਸਦਕੇ ਜਾਂਦੇ ਹਾਂ। [21]ਜੋ ਨਾਮ ਦਾ ਸਿਮਰਨ, ਧਰਮ ਅਰਥ ਤੇ ਕਾਮ ਤੇ ਮੋਖ ਦੇ ਸ੍ਰੇਸ਼ਟ ਵਰ ਦਾ ਦਾਤਾ ਹੈ। [22]ਅਕਾਸ਼। [23]ਪ੍ਰਿਥਵੀ। [24]ਨਾਗਾਂ ਦਾ ਘਰ (ਪਤਾਲ)। [25]ਸਾਰੇ ਬ੍ਰਹਮੰਡ ਦਾ ਆਸਰਾ ਹੈ। *ਪਾਃ–ਇਹ ਦੇਖਿਕੈ ਸਭ ਲੋਕ ਭਰਿਗੇ ਮੁਖਹੁ ਕਹੈਂ ਅਲਾਇ। †ਪਾਃ–ਮੁਨਾਫਕ ਦੇਸ਼ ਕਿਸੇ ਜਗਾ ਦਾ ਨਾਮ ਪ੍ਰਤੀਤ ਨਹੀਂ ਦੇਂਦਾ, ਇਹ ਲੋਕਾਂ ਦੇ ਪਰਮੇਸ਼ੁਰ ਨੂੰ ਨਾ ਜਾਨਣੇ ਕਰਕੇ ਏਸ ਦੇਸ਼ ਦੀ ਅੱਲ ਹੋਣੀ ਹੈ ਤੇ ਇਸ ਨਾਮ ਕਰਕੇ ਸੱਦਿਆ ਗਿਆ ਹੈ। ਜੋ ਦਿਲ ਵਿਚ ਹੋਰ ਹੋਵੇ ਬਾਹਰੋਂ ਹੋਰ ਹੋਵੇ ਓਸ ਨੂੰ ਮੁਨਾਫਿਕ ਆਖਦੇ ਹਨ। ਪਤਾ ਨਹੀਂ ਅਸਲ ਜਨਮ ਸਾਖੀ ਵਿਚ ਕੀਰ ਪਦ ਸੀ, ਪਰ ਰਾਜਾ ਇੰਦਰ ਦਾ ਉਪਾਸ਼ਕ ਹੋਣ ਕਰਕੇ ਜਾਪਦਾ ਹੈ ਹਿੰਦ ਵਿਚ ਹੀ ਕੋਈ ਛੋਟੀ ਹਿੰਦੂ ਰਿਆਸਤ ਹੋਵੇ। 'ਮੁਨਾਫਿਕ' ਪਦ ਤੋਂ ਮੁਸਲਮਾਨੀ ਧਰਤੀ ਦਾ ਇਲਾਕਾ ਭਾਸਦਾ ਹੈ।

ਪੂਰਬ[1] ਫੇਰਿ ਸਤਿਗੁਰ ਦੀਨ[2]। ਪੁਨ ਦੇਸ਼ ਸੁਆਲਜੋ ਰਾਖਿਓ ਕਰਿ ਰੀਤਿ ਰੁਚਿਰ ਨਵੀਨ। ਇਸ ਭਾਂਤਿ ਕਰਿ ਉਪਕਾਰ ਤਿਨ ਪਰ ਚਲਿਨ ਮਨਸਾ ਕੀਨਿ। ਭਵ[3] ਸੇਤੁ[4] ਕੀਰਤਿ[5] ਕਰਨਧਰਨੀ[6], ਜਾਹਿੰ[7] ਸਿਖ ਸੁਖ ਦੀਨ ॥੯੦॥ ਕਰਿ ਭੂਪ ਪਰਜਾ ਪਰ[8] ਖੁਸ਼ੀ ਗੁਰ ਗਏ ਆਨ ਅਸਥਾਨ। ਪਸ਼ਚਾਤ[9]ਨਰ ਝੂਰਤਿ ਰਿਦੈ–ਤਬ ਰਹੋ ਹਮ ਅਨਜਾਨ। ਕਰਿ ਸੇਵ ਤਿਨਕੀ ਤ੍ਰਿਪਤਿ ਭੇ ਨਹਿੰ,ਪਾਇ ਦਰਸ ਅਮੋਲ–।ਭਜਿ ਸ਼ਰਨ ਗੁਰ ਸੰਤੋਖ ਸਿੰਘ ਨਿਤ ਪਾਇੰ ਅਨੰਦ ਅਡੋਲ॥ ੯੧॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਮੁਨਾਫਿਕ ਦੇਸ਼' ਪ੍ਰਸੰਗ ਬਰਨਨੰ ਨਾਮ ਇਕਾਦਸ਼ਮੋ ਅਧਯਾਯ ॥੧੧॥

੧੨.[ਪ੍ਰਭੂ ਮੰਗਲ। ਅੱਗ ਨਾਲ ਸੜਨ ਵਾਲੇ, ਸਮੁੰਦ੍ ਨਾਲ ਢਹਿਣ ਵਾਲੇ ਨਗਰ ਤੇ ਹਾਰੂ ਦੇਸ਼ ਦਾ ਪ੍ਰਸੰਗ]

ਦੋਹਰਾ ॥ ਪਿੰਗਲ ਪਰਬਤ ਪਰ ਚਢੈ ਗੁੰਗ ਹੋਇ ਬਾਚਾਲ।
ਕਾਇਰ ਹ੍ਵੈ ਭਟ ਜੋ ਧਰੈ ਕਰੈ ਜਿ ਕ੍ਰਿਪਾ ਕ੍ਰਿਪਾਲ ॥ ੧ ॥

ਪਿੰਗਲ=ਪਿੰਗਲਾ (ਲੰਗੜਾ), ਜਿਸ ਦੇ ਪੈਰ ਨਾ ਹੋਣ। ਜਿਸ ਦੇ ਹੱਥ ਪੈਰ ਦੋਵੇਂ ਨ ਹੋਣ। [ਸੰਸ:, ਪੰਗ। ਪ੍ਰਾਕ੍ਰਿਤ, ਪੰਗਲੁਅ, ਪੰਜਾ: ਪਿੰਗਲਾ]
ਗੁੰਗ=ਗੂੰਗਾ, ਜੋ ਬੋਲ ਨਾ ਸਕੇ। [ਫਾਰਸੀ, ਗੁੰਗ]
ਬਾਚਾਲ=ਜੋ ਬੋਲ ਸਕੇ, ਜੋ ਖੁੱਲ੍ਹਾ ਬੋ ਅਟਕ ਬੋਲ ਸਕੇ [ਸੰਸ:, ਵਾਚਾਲ]
ਭਟ=ਸੂਰਮਾਂ। ਜੋ ਧਰੈ=ਫੜੇ ਪਾਵੇ।
ਕ੍ਰਿਪਾਲ=ਕ੍ਰਿਪਾ ਕਰਨ ਵਾਲਾ, ਮੁਰਾਦ ਵਾਹਿਗੁਰੂ ਤੋਂ ਹੈ।

ਅਰਥ–ਜੇ ਕ੍ਰਿਪਾਲ (ਵਾਹਿਗੁਰੂ) ਕ੍ਰਿਪਾ ਕਰੇ (ਤਾਂ) ਪਿੰਗਲਾ ਪਹਾੜ ਉਤੇ ਚੜ੍ਹ (ਸਕੇਗਾ), ਗੂੰਗਾ ਬੋਲਣ ਵਾਲਾ ਹੋ ਜਾਏਗਾ, ਕਾਇਰ ਸੂਰਮਾ ਹੋ ਕੇ ਫਤੇ ਪ੍ਰਾਪਤ ਕਰੇਗਾ।

ਭਾਵ–ਇਸ ਦੋਹੇ ਵਿਚ ਧੁਨੀ ਇਹ ਹੈ ਕਿ ਮੇਰੇ ਪਰ ਵਾਹਿਗੁਰੂ ਦੀ ਕ੍ਰਿਪਾ ਹੋਵੇ ਜੋ ਮੈਂ ਅਪਣੇ ਪਰਬਤ ਸਮਾਨ ਕਠਨ ਕੰਮ ਨੂੰ ਸਿਰੇ ਚਾੜ੍ਹ ਸਕਾਂ, ਮੈਂ ਜੋ ਕਵਿਤਾ ਵਿਚ ਗੁੰਗ ਸਮਾਨ ਹਾਂ ਕਲਾਵਾਨ ਹੋ ਕਰਕੇ ਉੱਤਮ ਕਾਵਜ ਲਿਖਾਂ, ਵਿਘਨਾਂ ਦੇ ਭੈ ਤੋਂ ਜੋ ਡਰਦਾ ਹਾਂ, ਸੂਰਮਾਂ ਹੋਕੇ ਕਾਮਯਾਬੀ ਰੂਪੀ ਫਤਹ ਪ੍ਰਾਪਤ ਕਰਾਂ।

ਸ਼੍ਰੀ ਬਾਲਾ ਸੰਧੁ ਵਾਚ ॥ ਚੌਪਈ ॥ਅਨਤ ਦੇਸ਼ ਸਤਿਗੁਰੂ ਸਿਧਾਰੇ। ਸੰਤ ਮੰਦ-ਮਤਿ ਜਾਂਹਿ ਉਧਾਰੇ।ਮੈਂ[10]ਪੁਨ ਦੁਤਿਯ ਸੰਗ ਮਰਦਾਨਾ। ਅਨੁਸਾਰੀਅਨ[11] ਕਰਹਿੰ ਪਿਯਾਨਾ[12]॥੨॥ਮਾਰਗ ਚਲਤਿ ਗ੍ਰਾਮ ਇਕ ਹੇਰਾ ਤਹਿੰ ਤਰੁ[13] ਕੇ

[1]ਪਹਿਲਾਂ+[2]ਬਦਲ ਦਿੱਤਾ। [3]ਸੰਸਾਰ ਤੇ। [4]ਪੁਲ। [5]ਕੀਰਤੀ ਦਾ। [6] ਧਰਤੀ ਤੇ। [7]ਜਿਸਨੇ। [8]ਰਾਜਾ ਤੇ ਪਰਜਾ ਉਤੇ। [9]ਪਿਛੋਂ। [10]ਬਾਲਾ। [11]ਅਨੁਸਰੀ ਹੋਕੇ। [12]ਪਿੱਛੇ ਜਾਂਦੇ ਸਾਂ। [13]ਬ੍ਰਿਛ

ਤਰ[1] ਕੀਨ ਬਸੇਰਾ।ਸੰਤ ਜਾਨ ਤਹਿੰ ਕੇ ਨਰ ਆਏ।ਰਿਦੈ ਭਾਉ ਧਰਿ ਸੀਸ ਝੁਕਾਏ॥੩॥ਅੰਨ ਆਨਿ ਦੀਨੋ ਹਿਤ ਅਸਨਾ[2]।ਬਿਨੈ ਯੁਕਤ ਬਾਨੀ ਭਨਿ[3] ਰਸਨਾ। ਤਿਨ ਕੀ ਬਿਨੈ ਸ਼ੌਨ ਧਰਿ ਭੂਰੀ[4]। ਨੈਨ ਕੋਹ ਕਰੁਨਾ ਜਿਨ ਪੂਰੀ[5] ॥ ੪ ॥ ਦੋਹਰਾ॥ ਕਿਤਿਕ ਦਿਵਸ ਕੀਨੋ ਸਿਵਰ[6] ਕਰਨ ਨਰਨ ਕੱਲਯਾਨ। ਰਾਜ ਰਿਖੀ[7], ਸਿੱਖਨ ਸੁਖਦ, ਜਿਹ ਦਰਸ਼ਨ ਅਘ ਹਾਨ॥੫॥ ਚੌਪਈ ॥ ਬਾਸੁਰ ਕਿਤਿਕ ਬਿਤੀਤੇ ਜਬਹੀ। ਸੇਵਹਿੰ ਪ੍ਰੀਤ ਧਾਰਿ ਉਰ ਸਭਿਹੀ। ਏਕ ਦਯੋਸ ਮਹਿੰ ਕੀਨਿ ਤਯਾਰੀ। ਨਿਜ ਨਿਕੇਤ ਕੀ ਸੋਜ ਸੰਭਾਰੀ॥੬॥ਤਿਨਕੀ ਰੀਤਿ ਹੇਰਿ ਕਰਿ ਸ੍ਵਾਮੀ। ਭਨੇ ਬਚਨ ਸ਼ੁਭ ਅੰਤਰਜਾਮੀ । 'ਸਕਟਨ[8] ਬਿਖੈ ਸੋਜ ਤੁਮ ਪਾਈ। ਗ੍ਰਾਮ ਤਜਾਗ ਗਮਨੋ ਕਿਹ ਥਾਈਂ ?॥੭॥ ਕਿਹ ਦੁਖ ਤੇ ਕਰਿ ਸਦਨ ਉਜਾਰਾ?।ਚਲੋ ਅਨਤ[9] ਯੁਤ ਸਭਿ ਪਰਵਾਰ॥ ਕਿਧੌਂ ਭਯੋ ਕੈ ਭੂਪਤਿ ਕਾਂਕੋ[10]।ਤੁਮਹਿੰ ਵਿਘਨ ਕੋ ? ਕਹਿਯੇ ਤਾਂਕੋ'॥੮॥ਦੋਹਰਾ॥ ਸੁਨਿ ਕਰਿ ਸ਼੍ਰੀ ਗੁਰ ਕੇ ਬਚਨ ਮਾਨਵ ਜੁਗ ਕਰ ਬੈਦਿ। ਨਿਜ ਬਿਰਥਾ ਭਾਖਤਿ ਭਏ ਅੱਗ੍ਰਜ ਦੋਖ ਨਿਕੇਦ[11] ॥੯॥ ਚੌਪਈ॥ 'ਸੁਨਹੁ ਸੁਖਦ ਜੀ ਸ਼੍ਰੀ ਗੁਰਨਾਨਕ!। ਲਗਹਿ ਅਗਨਿ ਇਸ ਗ੍ਰਾਮ ਅਚਾਨਕ। ਇਸ ਦੁਖ ਤੇ ਹਮ ਅਨਤ ਪਧਾਰੇਂ। ਬਹੁਰ ਆਇ ਕਰਿ ਹੈਂ ਘਰਬਾਰੇ ॥ ੧੦ ॥ ਛਠੇ ਮਾਸ[12] ਇਕ ਬਾਸੁਰ ਮਾਂਹੀ। ਅਗਨਿ ਸੰਗ ਜਾਵਹਿ ਕੋ ਦਾਹੀ[13]। ਕੋਤਿਕ ਦਿਵਸ ਸਦਨ ਇਹ ਤਜਿਕੈ। ਬਸਿਹੈਂ ਅਨਤ ਗ੍ਰਾਮ ਭੈ ਭਜਿਕੈ[14] ॥੧੧॥ ਆਪ ਚਲਹੁ ਜੇ ਸੰਗ ਹਮਾਰੇ। ਸੇਵਹਿੰ ਸਭਿ ਬਿਧਿ ਚਰਨ ਤੁਮਾਰੇ। ਸੰਤ ਰੂਪ ਤੁਮ ਪਰਉਪਕਾਰੀ। ਪੁਨ ਇੱਛਾ ਜੋ ਕਰਹੁ ਤੁਮਾਰੀ' ॥੧੨॥ ਦੋਹਰਾ ॥ ਕਰੁਨਾਕਰ ਬੋਲੇ ਬਚਨ ਸ਼੍ਰੀ ਬੇਦੀ ਕੁਲਕੇਤ।'ਧਾਰਹੁ ਸਿੱਖੀ ਗੁਰੂ ਕੀ ਪੁਨ ਨਹਿੰ ਜਲਹਿੰ ਨਿਕੇਤ ॥੧੩॥ਚੌਪਈ॥ ਸੱਤਿਨਾਮ ਕੋ ਜਾਪ ਜਪੀਜੈ। ਉਰ ਤੇ ਡਰ ਕਉ ਦੂਰ ਕਰੀਜੈ। ਮਨ ਬਾਂਛਤ ਸੁਖ ਪਾਇ ਘਨੇਰੇ। ਬਸਹੁ ਸ਼ਾਂਤਿ ਸੋਂ ਅਪਨੇ ਡੇਰੇ ॥੧੪॥ ਅਬ ਤੇ ਲਗਹਿ ਨ ਅਗਨਿ ਅਗਾਰੀ। ਧਰਮਸਾਲ ਸੁਠ ਰਚਹੁ ਸਵਾਰੀ। ਸੰਤ ਅਥਿਤ ਕੀ ਕੀਜੈ ਸੇਵਾ। ਮਹਿਮਾ ਕੀਰਤਿ ਕੋ

---

[1]ਹੇਠ । [2]ਭੋਜਨ ਵਾਸਤੇ । [3]ਕਹੀ । [4]ਸਾਰੀ । [5]ਜਿਨ੍ਹਾਂ ਦੀ ਅੱਖਾਂ ਦੀ ਦ੍ਰਿਸ਼ਟੀ ਵਿਚ ਮੇਹਰ ਪੂਰਨ ਹੈ । [6]ਡੇਰਾ । [7]ਰਿਖੀਆਂ ਦੇ ਰਾਜੇ (ਗੁਰੂ ਜੀ)। [8]ਗੱਡਿਆਂ। [9]ਹੋਰ ਜਗਾ । [10](ਕਿਸੇ) ਰਾਜਾ ਦਾ ਡਰ । [11]ਗੁਰੂ ਜੀ ਦੇ ਅੱਗੇ। [12]ਛੀਵੇਂ ਮਹੀਨੇ । [13]ਸਾੜ । [14]ਪ੍ਰਾਪਤ ਹੋਕੇ (ਅ) ਨੱਠ ਕੇ।

ਲਖਿ ਭੇਵਾ' ॥੧੫॥ਸੁਨਿਕਰਿ ਉਰ ਧਰਿ ਹਰਖ ਬਿਸਾਲਾ। ਸਿੱਖੀ ਗ੍ਰਹਨ ਕਰੀ ਤਤਕਾਲਾ। ਗਮਨ ਨ ਕੀਨ ਗ੍ਰਾਮ ਜੇ ਆਨਾ। ਮਾਨ ਸੁ ਬਚਨ ਵਸੇ ਨਿਜ ਥਾਨਾ ॥੧੬॥ ਦੋਹਰਾ ॥ ਸਭਿ ਸੰਭਾਰ[1] ਸੰਭਾਰਿਕੈ[2] ਸ਼੍ਰੀ ਨਾਨਕ ਢਿਗ ਆਨ[3]।ਰਾਖੀ ਛਰ ਕਰਿ ਅਗਨ ਤੇ ਉਰ ਸੰਦੇਹ ਕੋ ਮਾਨਿ॥੧੭॥ ਚੌਪਈ॥ ਸਭਿਹਿ ਨਾਰਿ ਨਰ ਗੁਰ ਢਿਗ ਬੈਸੇ।'ਨਾਮ ਜਪਹੁ' ਐਸੇ ਉਪਦੇਸ਼ੇ। ਧਾਰਿ ਅਗਨਿ ਛਰ ਤਜਿ ਨਿਜ ਸਦਮਾ[4]। ਹੋਹਿ ਨਿਕਟ ਸ਼੍ਰੀ ਗੁਰ ਪਦ ਪਦਮਾ[5] ॥ ੧੮ ॥ ਤਬ ਇਕ ਦੈਤ ਰੂਪ ਬਿਕਰਾਰਾ[6]। ਆਵਤਿ ਨਰ ਨਾਰੀਨ[7] ਨਿਹਾਰਾ। ਪਗ ਪਾਤਾਲ ਸੀਸ ਨਭ[8] ਧਾਰੀ। ਲੋਹਿਤ[9] ਸ਼ਮਸ[10] ਭਯੰਕਰ ਭਾਰੀ ॥੧੯॥ ਨਰ ਤਬ ਬੈਸੇ ਰਾਖਸ਼ ਹੇਰੇ। ਅਗਨਿ ਨੈਨ ਕਿਧ ਕ੍ਰੋਧ ਘਨੇਰੇ। 'ਛਰ ਮਮ ਤਜਾਗ ਰਹੇ ਇਹ ਥਾਈਂ। ਤਜੋਂ ਨ ਅਬ ਇਨ, ਲੋਊਂ ਚਬਾਈ[11] ॥ ੨੦ ॥ ਦੋਹਰਾ ॥ ਦਾਰੁਨ ਦੀਰਘ ਦਾਂਤ ਖਲ ਓਸ਼ਟ ਚਾਟਤਿ ਜੀਹ[12]। ਹਾਥ ਬਿਖੈ ਜ੍ਵਲਤੀ[13]ਅਗਨਿ ਨਰ ਦੁਖਦਾਨੀ ਦੀਹ[14] ॥੨੧॥ ਚੌਪਈ ॥ ਛਰੇ ਲੋਕ ਜਾਨੀ ਮ੍ਰਿਤੁ ਆਈ। ਪੀਤ[15] ਭਏ,ਮੁਖ ਚੂਕ ਸੂਕਾਈ। ਸੁਕਚੇ[16]ਤਨ ਕੰਪਤ ਬਿਨ ਚੈਨਾ। ਦੇਖਿ ਨ ਸਕਹਿਂ ਮੂੰਦ ਲਿਯ ਨੈਨਾ॥੨੨॥ਕਹਹਿਂ ਪਰਸਪਰ 'ਅਬ ਭਾ ਮਰਨਾ। ਜਾਵਹਿਂ ਕਿਹ[17] ਚਰਨਨ ਕੀ ਸ਼ਰਨਾ। ਆਗੈ ਘਰ ਜਲਨੇ ਕੀ ਚਿੰਤਾ। ਅਬ ਜਾਨੀ ਭਾ ਪ੍ਰਾਨਨ ਅੰਤਾ ॥੨੩॥ ਭਾਗ ਜਾਇ ਥੇ ਹਮ ਇਹ ਕਾਲਾ। ਕਹਿ ਰਾਖੇ ਇਨ ਸੰਤ ਕ੍ਰਿਪਾਲਾ।ਕੋ[18]ਜਾਨਹਿ ਅਬ ਕੋ ਬਿਧਿ[19]ਹੋਵਹਿ?।ਜੀਵਤ ਬਚੈਂ ਕਿ ਪ੍ਰਾਨਨ ਖੋਵਹਿਂ'॥੨੪॥ ਦੋਹਰਾ॥ਨਰ ਨਾਰਿਨਿ ਕੋ ਦੇਖਿ ਗੁਰ ਜੋ ਕੰਪਤ ਭੈ ਭੀਤ[20]। ਕ੍ਰਪਾ ਦ੍ਰਿਸ਼ਟਿ[21] ਤਿਸ ਦੈਤ ਦਿਸ਼ ਕੀਨੀ ਹਰਨ ਅਨੀਤ[22] ॥੨੫॥ ਚੌਪਈ॥ ਤਿਸੀ ਸਮੇ ਮਹਿ ਦੈਤ ਬਿਸਾਲਾ। ਬਿਕੁਲ[23] ਪਰਜੋ ਧਰਨੀ ਮੁਰਛਾਲਾ[24]। ਹੋਤਿ ਪੁਰਾਤਨ ਤਰੁ ਜਿਉਂ ਕੋਊ। ਪਵਨਬੇਗ ਸੋਂ[25]ਉਖਰਤਿ ਸੋਊ ॥੨੬॥

---

[1]ਸਮੱਗ੍ਰੀ । [2]ਸਮ੍ਹਾਲ ਕੇ। [3]ਲਿਆਕੇ। [4]ਘਰ । [5]ਚਰਨ ਕਵਲਾਂ ਪਾਸ । [6]ਭਿਆਨਕ। [7]ਨਰਾਂ ਤੇ ਇਸਤ੍ਰੀਆਂ ਨੇ । [8]ਅਕਾਸ਼ । [9]ਲਾਖਾ, ਲਾਲ । [10]ਦਾਤ੍ਰਾ । [11]ਚਬਾ ਲਵਾਂਗਾ । [12]ਜੀਭ ਨਾਲ ਚੱਟਦਾ । [13]ਬਲਦੀ ਹੋਈ। [14]ਪੁਰਸ਼ਾਂ ਨੂੰ ਭਾਰੀ ਦੁਖਦਾਈ । [15]ਪੀਲੇ । [16]ਸੁੰਗੜ ਗਏ । [17]ਕਿਸ ਦੇ । [18]ਕੋਣ । [19]ਕਿਸ ਤਰ੍ਹਾਂ । [20]ਡਰੇ ਹੋਏ । [21]ਭਜਾਨਕ ਦ੍ਰਿਸ਼ਟੀ ਕੀਤੀ (ਗੁਰੂ ਜੀ ਨੇ)। [22]ਨਾਸ਼ ਕਰਨ ਨੂੰ (ਉਸ ਦੀ) ਅਨੀਤੀ। [23]ਬਿਆਕੁਲ। [24]ਬੇਹੋਸ਼ ਹੋਕੇ । [25]ਹਵਾ ਦੇ ਬੇਗ ਨਾਲ ।

ਤਸ ਬਿਧਿ ਗਿਰਨੋ ਭਯਾਨਕ ਭਾਰੀ। ਜਿਹ ਤਨ ਸਰਬ ਚੇਸ਼ਟਾ ਹਾਰੀ। ਜਹਿਂ ਚਰਣਾਰਬਿੰਦ ਜਗ ਗੁਰ ਕੋ। ਗਿਰਤ ਸਮੈਂ ਤਹਿਂ ਗੋਰਨੋ ਸਿਰਕੋ ॥ ੨੭ ॥ ਕਰੁਣਾਨਿਧਿ[1] ਪਿਖਿ ਕਰੁਨਾ[2] ਆਈ। ਅੰਤ[3] ਦੀਨਤਾ ਜਾਂਹਿ ਜਨਾਈ। ਸੀਸ ਛੁਹਾਯੋ ਤਿਹ ਪਦ ਪਦਮੰ[4]। ਜੋ ਸਭਿ ਸਿੱਖਨ ਕੋ ਸੁਖ-ਸਦਮੰ[5] ॥੨੮॥ਦੋਹਰਾ ॥ ਛੁਵਤਿ ਚਰਨ ਮੁਰਛਾ[6]ਛੁਟੀ ਭਯੋ ਸਰੀਰ ਸੁਚੇਤ। ਸ਼ਸਤ੍ਰ ਹਨੇ[7] ਸੰਜੀਵਨੀ[8] ਜਿਉਂ ਲਗਾਇ ਤਿਹ ਦੇਤ ॥ ੨੯ ॥ ਚੌਪਈ ॥ ਤੇਜ ਪ੍ਰਭਾਵ ਹੇਰਿ ਗੁਰ ਕੇਰੋ। ਨਿੰਮ੍ਰਿ ਭਯੋ ਮਨ ਦੀਨ ਘਨੇਰੋ। ਬੋਲਜੋ ਬਚਨ 'ਛਿਮਹੁ ਅਪਰਾਧੂ। ਪਰਮੇਸ਼ੁਰ ਤੁਮ ਬੇਖ ਸੁ ਸਾਧੂ ॥੩੦॥ਹੌਂ ਅਨ-ਜਾਨ ਨ ਮਹਿਮਾ ਜਾਨੀ। ਤੁਮ ਹੋ ਮਹਾਂ ਪੁਰਖੁ ਗੁਨਖਾਨੀ। ਇਨ ਲੋਕਨ ਤੇ ਆਨ[9] ਮਨਾਊਂ।ਯਾਂਤੇ ਇਨਕੇ ਧਾਮ ਜਲਾਊਂ॥੩੧॥ਅਬ ਤੁਮਰੇ ਪਦ ਪਦਮ ਸੁਹਾਏ। ਇਨਕੇ ਭਾਗ ਜਗੇ ਜਬ ਆਏ। ਕਰਹੁ ਸਭਿਨਿ ਕੋ ਅਬ ਕੱਲਜਾਨਾ। ਉਪਕਾਰੀ ਤੁਮ ਕ੍ਰਿਪਾ ਨਿਧਾਨਾ॥੩੨॥ਦੋਹਰਾ॥ਮੈਂ ਤੁਮ ਦਾਸਨ ਦਾਸ ਹੌਂ ਜਿਹ ਬਿਧਿ ਦੇਹੁ ਰਜਾਇ। ਸੋ ਕਰਿਹੌਂ ਨਿਸ਼ਚੈ ਸਦਾ ਜਾਂਤੇ ਕਸ਼ਟ ਮਿਟਾਇ'॥੩੩॥ ਚੌਪਈ॥ ਸ਼੍ਰੀ ਨਾਨਕ ਜੀ ਸੁਨਿ ਅਸ ਬਾਨੀ। ਸ਼ਰਧਾ ਬਹੁਤ ਪ੍ਰੀਤ ਮੈਂ ਸਾਨੀ[10]। ਬੋਲੇ ਬਚਨ ਦੀਨਕੇ ਦਯਾਲਾ। 'ਗ੍ਰਾਮ ਬਿਖੇ ਰਚਿਯੋ ਧ੍ਰਮਸਾਲਾ ॥੩੪॥ ਕਰੋ ਕੀਰਤਨ ਮਿਲਿ ਤਿਹ ਮਾਂਹੀ।ਸੱਤਿਨਾਮ ਉਚਰਹੁ ਅਘ ਜਾਹੀਂ। ਭਰਿ ਜਲ ਆਨਹੁ[11] ਤਹਿਂ ਨਿਜ[12] ਸੀਸਾ। ਭਗਤਿ ਕਰਹਿਂ ਜਹਿਂ ਨਰ ਜਗਦੀਸ਼ਾ ॥੩੫॥ਸੇਵਾ ਕਰਤਿ ਬਿਮਲ ਮਨ*ਹੋਵਹਿ। ਜਨਮ ਜਨਮ ਕੇ ਕਿਲਬਿਖ ਖੋਵਹਿਂ। ਸੱਤਿਨਾਮ ਜਪਿ ਹੁਇ ਅਧਿਕਾਰੀ। ਅੰਤ ਸਮੇਂ ਗਤਿ[13] ਪਾਇਂ ਸੁਖਾਰੀ'॥੩੬॥ਦੋਹਰਾ।ਸੁਨਿ ਕਰਿ ਜਗ ਗੁਰਕੋ ਬਚਨ ਮਾਨ ਸੀਸ ਪੈ ਲੀਨ। ਰਚੀ ਧਰਮਸਾਲਾ ਰੁਚਿਰ ਪੁਨ ਸੇਵਹਿ ਮਨਦੀਨ ॥੩੭॥ ਚੌਪਈ॥ ਸ਼੍ਰੀਗੁਰ ਧਰਮਸਾਲ ਮਹਿਂ ਬੈਸੇ। 'ਨਾਮ ਜਪਹੁ' ਮਨੁਜਨ[14] ਉਪਦੇਸ਼ੇ। ਕਰਨ ਕੀਰਤਨ ਲਗੇ ਬਿਸਾਲਾ। ਭਗਤਿ ਰੀਤ ਸਿਖਈ ਸੁਖ ਆਲਾ[15]॥੩੮॥ਗ੍ਰਾਮ ਨਿਕਟਿ[16]ਸੁਨਿ ਕਰਿ ਅਸਰੀਤੀ॥ਅਵਹਿਂਦਰਸ਼ਨਕੀ

[1]ਗੁਰੂ ਜੀ ਨੂੰ। [2]ਮਿਹਰ। [3]ਓੜਕ ਦੀ ਯਾ ਅੰਤ ਨੂੰ। [4]ਤਿਸਦੇ ਸਿਰ ਨੂੰ ਚਰਨ ਕਮਲ ਛੁਹਾਏ। [5]ਸੁਖ ਦਾ ਘਰ [ਸੰਸਃ, ਸਦਮਨ]। [6]ਬੇਹੋਸ਼ੀ। [7]ਜ਼ਖਮੀ ਨੂੰ ਜਿਵੇਂ। [8]ਇਕ ਬੂਟੀ ਜੋ ਮੋਏ ਯਾ ਮੂਰਛਿਤ ਨੂੰ ਜਿਵਾਉਣ ਵਾਲੀ। [9]ਈਨ। [10]ਮਿਲੀ ਹੋਈ। [11]ਲਿਆਵੋ। [12]ਅਪਨੇ। [13]ਮੁਕਤੀ। [14]ਪੁਰਸ਼ਾਂ ਨੂੰ। [15]ਸਿਖਾਈ ਸੁਖਾਂ ਦੇ ਘਰ ਭਾਵ ਗੁਰੂ ਜੀ ਨੇ। [16]ਨੇੜੇ ਦੇ ਪਿੰਡ।

*ਪਾਃ—ਬਿਲਮ ਨਹਿ।

ਕਰਿ ਪ੍ਰੀਤੀ।ਹੇਰਿ ਹੇਰਿ ਹਰਖੈਂ ਕਰਿ ਬੰਦਨਾ।ਭਗਤਿ ਸਿਖੈਂ ਕਰਿ ਕੁਮਤਿ ਨਿਕੰਦਨ[1]॥੩੯॥ਸਿੱਖੀ ਰੀਤਿ ਬਿਦਤ ਭੀ ਦੇਸ਼ਾ। ਜਿਸ ਤੇ ਛੂਟਹਿੰ ਜਗਤ ਕਲੇਸ਼ਾ। ਕਹਹਿੰ ਪਰਸਪਰ ਮਿਲਿ ਨਰ ਨਾਰੀ। 'ਪਰਮੇਸ਼ੁਰ ਤਨ ਇਹ ਉਪਕਾਰੀ'॥੪੦॥ਦੋਹਰਾ॥ ਚਿਰਿਯਨ[2] ਸੋਵ[3] ਸਿਚਾਨ ਤੇ[4]ਕਰਿਵਾਈ ਕਰਿ ਦੀਨ ।ਅਜਨ[5]ਚਰਨ ਪਰ ਕੋਹਰੀਪਾਇ ਸਵਾਰਨ ਕੀਨ[6].[7] ॥੪੧॥ਚੌਪਈ॥ ਕੇਤਿਕ ਦਿਵਸ ਬਸੇ ਤਿਹ ਥਾਨਾ। ਸਿੱਖੀ ਮਾਰਗ ਕੋ ਪ੍ਰਗਟਾਨਾ॥ ਸੱਤਿ-ਨਾਮ ਕੋ ਜਾਪ ਜਪਾਯੋ। ਦੇਸ਼ ਕੁਮਗ[8] ਤੇ ਸੁਮਗਹਿ[9] ਪਾਯੋ ॥ ੪੨ ॥ ਅਨਤ ਚਲਨ ਕੀ ਮਨਸ਼ਾ ਧਾਰੀ। ਸ਼੍ਰੀ ਨਾਨਕ ਜੀ ਪਰ ਉਪਕਾਰੀ। ਬਿਦਾ ਹੋਇ ਤਿਨ ਤੇ ਪ੍ਰਸਥਾਨੇ[10]। ਪਹੁੰਚੇ ਸਿੰਧ[11] ਤੀਰ[12] ਇਕ ਥਾਨੇ ॥ ੪੩ ॥ ਤਹਿੰ ਇਕ ਗ੍ਰਾਮ ਦੇਖ ਜਗ ਸਾਈਂ। ਤਰੁ ਕੇ ਤਰ[13] ਬੈਠੇ ਸੁਠ ਥਾਈਂ। ਛਠੇ ਮਹੀਨੇ ਸਿੰਧ ਤਰੰਗਾ[14]। ਦੇਤਿ ਰੁੜਾਇ ਗ੍ਰਾਮ ਜਲ ਸੰਗਾ ॥ ੪੪॥ਦੋਇ ਦਿਵਸ ਤਬ ਤਹਾਂ ਬਿਤਾਏ। ਨਰ ਤਬ ਚਲੇ ਅਪਰ ਹੀ ਥਾਏਂ। ਅਪਨੀ ਸਰਬ ਸੰਭਾਰ ਸੰਭਾਰੀ[15]। ਗੁਰੂ ਬਿਲੋਕਤਿ[16] ਗਿਰਾ ਉਚਾਰੀ ॥੪੫॥ ਦੋਹਰਾ ॥'ਕਹਾਂ ਤਯਾਰੀ ਤੁਮ ਕਰੀ ਕਿਉਂ ਤਜਾਗਜੋ ਨਿਜ ਗ੍ਰਾਉਂ?' ਸੁਨਿ ਨਰ ਬੋਲੇ 'ਤੁਮ ਚਲੋ ਰਹੋ ਨ ਅਬ ਇਹ ਥਾਉਂ ॥ ੪੬ ॥ ਚੌਪਈ ॥ ਅਬਿ ਆਵਹਿਗੀ ਸਾਗਰ ਝਾਲੇ[17]। ਦੇਹਿ ਰੁੜ੍ਹਾਇ ਸਦਨ ਜਲ ਨਾਲੇ। ਆਇ ਬਹੋਰ ਉਸਾਰੈਂ ਧਾਮੂ। ਇਹ ਠਾਂ ਰਹਨਿ ਨਹੀਂ ਅਬ ਕਾਮੂ' ॥੪੭॥ ਸੁਨਿਕੈ ਬੋਲੇ ਬਚਨ ਕ੍ਰਿਪਾਲਾ। 'ਸਿੱਖੀ ਮਾਨਹੁ ਰਿਦੈ ਬਿਸਾਲਾ। ਸੁਨਿ ਉਪਦੇਸ਼ ਭਨਹੁ ਸਤਿਨਾਮੂ। ਬਹੁਰ ਨ ਗਿਰਿ ਹੈਂ ਤੁਮਰੇ ਧਾਮੂ ॥ ੪੮ ॥ ਜੌ ਤੁਮ ਕੋ ਨਹਿੰ ਅਸ ਪਤਿਯਾਰਾ[18]। ਅਬ ਕੇ ਜਾਵਹੁ ਛੋਡਿ ਅਗਾਰਾ[19]। ਹਮ ਬੈਠੇ ਹੈਂ ਇਸ ਹੀ ਥਾਏਂ। ਲੇਹੁ ਸਦਨ ਨਿਜ ਬਨੇ ਬਨਾਏ ॥ ੪੯ ॥ ਬਹੁਰ ਆਇ ਲੀਜੈ ਉਪਦੇਸ਼ੂ'। ਅਸ ਕਹਿ ਬੈਸਿ ਰਹੇ ਜਗਤੇਸ਼ੂ। ਅਪਰ ਥਾਨ ਸੋ ਮਾਨਵ ਗਵਨੇ[20]। ਸਿੰਧੁ ਨ ਢਾਹਿ ਸਕਯੋ ਤਿਨ ਭਵਨੇ ॥ ੫੦ ॥

---

[1]ਨਾਸ਼। [2]ਚਿੜੀਆਂ ਦੀ । [3]ਸੇਵਾ। [4]ਬਾਜ ਕੋਲੋਂ। [5]ਬੱਕਰੀਆਂ। [6].[7]ਭਾਵ ਬਾਜ ਵਾਂਙ ਦੈਂਤ, ਚਿੜੀਆਂ ਵਾਂਗ ਪੁਰਸ਼; ਸ਼ੇਰ ਵਾਂਗ ਦੈਂਤ, ਬੱਕਰੀਆਂ ਵਾਂਗ ਪੁਰਸ਼। [8]ਖੋਟੇ ਰਾਹ ਤੋਂ। [9]ਚੰਗੀ ਰਾਹ। [10]ਚਲੇ। [11]ਸਮੁੰਦ੍ਰ ਦੇ। [12]ਕੰਢੇ। [13]ਬ੍ਰਿੱਛ ਦੇ ਹੇਠਾ [14]ਜ਼ੋਰ ਭਾਟਾ। [15]ਸਮੱਗ੍ਰੀ ਸੰਭਾਲੀ। [16]ਗੁਰੂ ਜੀ ਨੇ ਦੇਖਕੇ। [17]ਸਮੁੰਦ੍ਰ ਦੀ ਛੱਲ। [18]ਯ਼ਕੀਨ। [19]ਘਰ। [20]ਚਲੇ ਗਏ।

ਸਮਾਂਥਿਤਾਇ ਬਹੁਰਿ ਨਰ ਆਏ।ਸਦਨ ਬਿਲੋਕੇ ਬਨੇ ਬਨਾਏ।ਕਲਾਵਾਨ ਜਾਨੇ ਮਨ ਮਾਂਹੀ।ਸਿੱਖੀ ਲੇਨਿ ਰਿਦੈ ਤਬ ਚਾਹੀ।੫੧।ਮਿਲਿ ਕਰਿ ਸਭਿਨਿ ਉਪਾਇਨ[1] ਲੀਨੀ। ਆਇ ਗੁਰੂ ਕਉ ਬੰਦਨ ਕੀਨੀ। ਪਾਹੁਲ ਪਗਾਂ[2] ਕੀ ਲੀਨੀ ਤਬਹੀ। ਨਿਕਟਿ ਸਿੰਧੁ[3] ਕੈ ਗ੍ਰਾਮ ਜਿ ਸਭਿਹੀ ॥੫੨॥ ਧਰਮਸਾਲ ਸਿੱਖੀ ਪ੍ਰਗਟਾਨੀ। ਨਾਮ ਦਾਨ ਜਪ ਭੇ ਇਸ਼ਨਾਨੀ। ਸਤਿਗੁਰ ਕੇ ਸਿਮਰਨ ਮਹਿੰ ਲਾਗੇ। ਭਗਤਿ ਭਾਉ ਮੈਂ ਮਨ ਅਨੁਰਾਗੇ॥੫੩॥ਕਿਤਿਕ ਦਿਵਸ ਰਹਿ ਦੇ ਉਪਦੇਸ਼ਾ। ਥਿਦਾ ਹੋਇ ਗਮਨੇ ਜਗਤੇਸ਼ਾ।ਹਾਰੂ ਪੁਰਿ ਇਕ ਟਾਪੂ ਮਾਂਹੀ।ਤਹਾਂ ਚਲਿਨਿ ਕੀ ਭੀ ਮਨ ਚਾਹੀ॥੫੪॥ਮਰਦਾਨੇ ਸੋਂ ਬੋਲੇ ਤਬਹੀ। 'ਵਾਹਿਗੁਰੂ ਜਪ ਆਵਹੁ ਸਭਿਹੀ'।ਊਪਰ ਸਾਗਰ ਕੇਰ ਕ੍ਰਿਪਾਲਾ।ਹਮ ਕੋਲੇ ਗਮਨੇ ਤਤਕਾਲਾ॥੫੫॥ ਗੁਰੂ ਕਰੈਂ ਸੋਹੰ ਕੋ ਜਾਪੂ। ਚਲੇ ਜਾਤਿ ਕਿਵ ਛੁਵੈ ਨ ਆਪੂ[4]। ਸਾਗਰ ਬੀਚ ਪਹੁੰਚੇ ਜਬਹੀ। ਜਾਪ ਵਾਹਿਗੁਰੂ ਤਜਿ ਕਰਿ ਤਬਹੀ ॥ ੫੬ ॥ ਸੋਹੰ ਕਰਨ ਲਗਾ ਮਰਦਾਨਾ। ਸ਼੍ਰੀ ਗੁਰ ਸਮਤਾ ਚਹਿਤ ਅਯਾਨਾ। ਬੂਡਨ ਲਗਾ ਸਿੰਧ ਕੇ ਮਾਂਹੀ। ਬਹੁ ਡੁਬਕੀ[5] ਲੀਨੀ ਜਬ ਤਾਂਹੀ ॥ ੫੭ ॥ ਦੋਹਰਾ ॥ ਗ੍ਰੀਵ ਫੇਰਿ[6] ਸ਼੍ਰੀ ਗੁਰ ਪਿਖਾ ਭੀਗ ਗਏ ਜਿਹ ਚੀਰ[7]। ਬੂਡਤਿ ਤਿਹ ਕੋ ਜਾਨਿਕੈ ਬੋਲੇ ਗੁਨੀ ਗਹੀਰ ॥ ੫੮ ॥ ਸ਼੍ਰੀ ਮੁਖਵਾਕ:-

ਗੁਰਿ ਕਹਿਆ ਸਾ ਕਾਰ ਕਮਾਵਹੁ ॥ ਗੁਰ ਕੀ ਕਰਣੀ ਕਾਹੇ ਧਾਵਹੁ ॥

ਚੌਪਈ ॥ ਸੁਨਿ ਸਮਝਜੋ ਪੁਨ ਮਨ ਮਰਦਾਨਾ। ਵਾਹਿਗੁਰੂ ਕੋ ਜਾਪ ਬਖਾਨਾ। ਅੱਗ੍ਯਾ ਹੀ ਸਮ[8] ਚਲਤਾ ਭਯੋ। ਸਿੰਧ ਬੂਡਨੇ ਤੇ ਰਹਿ ਗਯੋ ॥ ੫੯॥ ਇਸ ਪ੍ਰਕਾਰ ਗੋ ਸਾਗਰ* ਪਾਰਾ। ਪੁਹੰਚੇ ਟਾਪੂ ਕੇਰਿ ਮਝਾਰਾ। ਹਾਰੂ† ਨਗਰ

---

[1]ਭੇਟਾ। [2]ਚਰਨਾਂ ਦੀ ਪਾਹੁਲ। [3]ਸਮੁੰਦਰ। [4]ਜਲ। [5]ਗੋਤੇ। [6]ਗਰਦਨ ਫੇਰਕੇ। [7]ਬਸਤਰ। [8]ਅੱਗੋ ਵਾਂਙ। *ਪਾ:-ਸਭ ਜਲ।

†ਇਸ ਅਧਯਾਯ ਵਿੱਚ ਜੋ ਥਾਂ ਆਏ ਹਨ ਜਾਪਦਾ ਹੈ ਕਿ ਗਿਰਨਾਰ ਆਦਿ ਟਿਕਾਣੇ ਫਿਰਦੇ ਗੁਜਰਾਤ ਦੇ ਇਲਾਕੇ ਗੁਰੂ ਜੀ ਵਿਚਰਦੇ ਰਹੇ ਹਨ, ਬਾਮੀਆਂ ਤੇ ਸਰੇਵੜਿਆਂ ਨੂੰ ਸੁਧਾਰਦੇ ਰਹੇ ਹਨ, ਕਿਨਾਰੇ ਤੋਂ ਸਮੁੰਦਰ ਖੇੜਾ ਲੰਘਕੇ ਕਿਸੇ ਟਾਪੂ ਜਾਣ ਤੋਂ ਖਿਆਲ ਹੁੰਦਾ ਹੈ ਕਿ ਆਪ ਦੁਆਰਕਾ ਤੋਂ ਛੋਟ ਦੁਆਰਕਾ ਗਏ ਹਨ, ਏਸ ਥਾਂ ਸੰਖਤਲਾਈ ਦੇ ਕਿਨਾਰੇ ਗੁਰੂ ਜੀ ਦੀ ਸੰਗਤ ਹੁਣ ਤੱਕ ਹੈ। ਇਹ ਥਾਂ ਨੇੜੇ ਦਾ ਇਕ ਟਾਪੂ ਹੈ ਜੋ ੧੧ ਮੁਰੱਬਾ ਮੀਲ ਪਹਾੜੀ ਟਿਕਾਣਾ ਹੈ। ਨਾਵਾਂ ਦਾ ਠੀਕ ਥਹੁ ਇਸ ਕਰਕੇ ਨਹੀਂ ਚਲਦਾ ਕਿ ਹਿੰਦਾਲੀਆਂ ਨੇ ਪਤਾ ਨਹੀਂ ਕੀਹ ਕੀਹ

(ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠਾਂ)

ਬਿਖੈ ਜਬ ਗਏ। ਇਕ ਤਰੁ[1] ਨੀਚੇ ਬੈਠਤਿ ਭਏ॥੬੦॥ਭੂਪ[2] ਪ੍ਰਜਾ ਤਿਹ ਦੇਸ਼ ਮਝਾਰੀ। ਸਭਿ ਸਰੇਵਰੇ ਕੀ ਅਨੁਸਾਰੀ। ਤਿਹ ਕੇ ਢਿਗ[3] ਤੇ ਲੇ ਉਪਦੇਸ਼ਾ। ਹੁਤੋ ਸਿੱਖ ਸਗਰੋਈ ਦੇਸ਼ਾ[4] ॥ ੬੧ ॥ ਜਬ ਬਰਖਾ ਕੀ ਹੋਵਹਿ ਚਾਹੀ।ਜਾਚਤਿ ਨਰ ਸਭਿ ਤਿਹ ਕੇ ਪਾਹੀ। ਮੰਤ੍ਰ ਮੰਤ੍ਰ ਕਰਿ ਸੋ ਬਰਖਾਵੈ। ਸਭਿ ਤੇ ਅਪਨੋ ਨਾਮ ਜਪਾਵੈ ॥ ੬੨ ॥ ਦੋਹਰਾ ॥ ਤਾਤ ਕਾਮਨਾ ਕਰਹਿ ਜੋ, ਸੁਤ ਦੇਵਹਿ ਤਿਹ ਧਾਮ। ਅਪਰ ਪਦਾਰਥ ਚਾਹਿ ਕੋ ਪੂਰਹਿ ਸਭਿ ਹੀ ਕਾਮ ॥ ੬੩ ॥ ਚੌਪਈ ॥ ਤਿਹ ਕੋ ਭਜਨ ਕਰੈਂ ਨਰ ਸਭਿਹੀ। ਸੱਤਿਨਾਮ ਸਿਮਰਹਿਂ ਨਹਿਂ ਕਬਹੀ। ਗਾਵਨ ਲਗਾ ਬੈਠਿ ਮਰਦਾਨ। ਉਪਮਾ ਸ਼੍ਰੀ ਕਰਤਾਰ ਮਹਾਨਾ ॥ ੬੪ ॥ ਤਿਹਂ ਛਿਨ ਨਰ ਸਮੀਪ ਬਹੁ ਆਏ। ਸੁਨਹਿਂ ਸ਼ਬਦ ਕੋ ਪ੍ਰੀਤਿ ਬਢਾਏ। ਪਾਛੇ ਤੇ ਸੋ ਪੂਛਨ ਲਾਗੇ। 'ਇਸ ਕੋ ਅਰਥ ਕਹਹੁ ਹਮ ਆਗੇ' ॥ ੬੫ ॥ ਸ਼੍ਰੀ ਗੁਰ ਕਹੈਂ'ਭਜੋ ਹਰਿ ਨਾਮੁ। ਅੰਤ ਸਮਹਿ ਜੋ ਆਵਹਿ ਕਾਮੁ। ਬਿਖੈ ਬਿਕਾਰ ਅਲਪ[5] ਸੁਖ ਤਯਾਗਹੁ। ਭਾਉ ਭਗਤਿ ਸੋਂ ਉਰ ਅਨੁਰਾਗਹੁ' ॥ ੬੬ ॥ ਦੋਹਰਾ ॥ ਸੁਨਿਕੈ ਨਰ ਬੋਲਤਿ ਭਏ ਹਮਰੋ ਗੁਰ ਹੈ ਜੋਇ। ਨਾਮ ਜਪਾਵਤਿ ਆਪਨੋ ਕਹੈ ਨ ਕਰਤਾ ਕੋਇ ॥ ੬੭ ॥ ਚੌਪਈ ॥ ਜੈਸੇ ਬ੍ਰਿੱਖ ਬੀਜ ਤੇ ਜਾਮਹਿ। ਬੀਜ ਬ੍ਰਿੱਖ ਤੇ ਹ੍ਵੈ ਅਭਿਰਾਮਹਿ[6]। ਤਿਉਂ ਮਾਨੁਖ ਤੇ ਮਾਨੁਖ ਹੋਇ।ਅਪਰ ਨ ਕਰਤਾ ਲਖੀਏ ਕੋਇ*॥੬੮॥ ਇਸੋ ਹਮਹਿਂ ਉਪਦੇਸ਼ ਦ੍ਰਿੜਾਯੋ। ਨਾਨਾ ਜੁਗਤਿ ਸੰਗਿ[7] ਸਮਝਾਯੋ[8]। ਅਸ ਸੰਭਾਖਨ[9] ਕਰਿ ਨਰ ਤਬਹੀ। ਆਪ ਆਪਨੇ ਘਰ ਗੇ ਸਭਿਹੀ ॥ ੬੯ ॥ ਦੋਹਰਾ ॥ ਬਰਖਾ ਤਬ ਤੇ ਹਟਿ ਗਈ ਜਬ ਕੇ ਬੈਠੇ ਜਾਇ। ਲਗੇ ਖੇਤ ਸੂਕਨ ਸਰਬ ਕੋ ਨਹਿਂ ਹੋਤਿ ਉਪਾਇ ॥੭੦॥ਚੌਪਈ ॥ ਖਿੰਚੀ ਕਲਾ ਤਾਂਹਿ ਕੀ ਸਗਰੀ। ਜੋ ਗੁਰ ਬਨਜੋ ਹੋਤਿ ਸਭਿ ਨਗਰੀ। ਜਬ ਬਰਖਾ ਕੀ ਭੀ

---

[1]ਬ੍ਰਿੱਛ। [2]ਰਾਜਾ (ਤੇ)। [3]ਪਾਸੋਂ। [4](ਸਰੇਵੜੇ ਦਾ) ਸਿੱਖ ਸੀ ਸਾਰਾ ਹੀ ਦੇਸ਼। [5]ਤੁੱਛ। [6]ਸੁੰਦਰ। [7]ਅਨੇਕ ਦਲੀਲਾਂ ਨਾਲ। [8]ਭਲੀ ਤਰ੍ਹਾਂ ਕਹਿਣਾ।

*ਜੋਨੀ ਕਰਤਾਰ ਦੇ ਕਾਇਲ ਨਹੀਂ ਹਨ।

[illegible][ਪਿਛਲੇ ਪੰਨੇ ਦੀ ਬਾਕੀ ਟੂਕ]

ਵਧਾਇਆ ਤੇ ਕੀਹ ਕੀਹ ਮਨੋਂ ਪਾਇਆ ਹੈ। ਇਹ ਬੀ ਪਤਾ ਨਹੀਂ ਕਿਸੇ ਗਿਰਾਂ ਦਾ ਹੀ ਨਾਮ ਹੋਵੇ। ਹਾਰੂੰ ਪਹਾੜ ਰੂਮ ਵਿੱਚ ਹੈ, ਪਰ ਓਥੇ ਸਰੇਵੜੇ ਨਹੀਂ ਹੁੰਦੇ, ਸਰੇਵੜੇ ਹਿੰਦ ਵਿੱਚ ਹਨ ਤੇ ਇਸ ਪੱਛੋਂ ਦੇ ਪਾਸੇ ਉਨ੍ਹਾਂ ਦੀ ਵਿਸ਼ੇਸ਼ ਵਸੋਂ ਹੋਸੀ ਤੇ ਹੈ।

ਬਹੁ ਚਾਹੀ। ਨਰ ਮਿਲਿ ਗੇ ਸਰੇਵਰੇ ਪਾਹੀ[1] ॥੭੧॥ ਅਪਨ ਮੰਤ੍ਰ ਬਿਧਿ[2] ਸੰਗਿ ਉਚਾਰਨੋ। ਮੋਹੁ ਨ ਪਰਾ, ਜਤਨ ਕਰਿ ਹਾਰਨੋ। ਭਏ ਨਿਰਾਸ ਲੋਕ ਘਰਿ ਆਏ। ਉਰ ਚਿੰਤਾਤੁਰ ਦੁਖ ਕੋ ਪਾਏ ॥੭੨॥ਕਿਤਿਕ ਜਿ ਬੈਠੇ ਗੁਰ ਢਿਗ ਆਈ। ਤਿਨ ਸੋਂ ਬੂਝਤਿ ਗਿਰਾ ਅਲਾਈ[3]।'ਕਿਉਂ ਚਿੰਤਾਤੁਰ ਤੁਮ ਹੋ ਬੈਸੇ ?। ਕਹਹੁ ਕੁਕਾਜ ਭਯੋ ਹੈ ਕੈਸੇ' ॥ ੭੩ ॥ਸੁਨਿ ਬੋਲੇ ਜੇ ਮਨੁਜ ਦੁਖਾਰੇ। 'ਜਲ ਬਿਨ ਸੂਕੇ ਸਰਬ ਕਿਦਾਰੇ[4]। ਮੇਂਹੁ ਦੇਤਿ ਥੋ ਗੁਰੂ ਹਮਾਰਾ। ਅਬ ਕਹਿ ਰਹਨੋ ਨ ਬਰਖਨੋ ਬਾਰਾ[5] ॥ ੭੪ ॥ ਇਸ ਪ੍ਰਕਾਰ ਤੇ ਚਿੰਤਾ ਹੋਈ। ਕ੍ਰਿਖਿ ਕੋ ਹੋਇ ਉਪਾਇ ਨ ਕੋਈ'। ਸ਼੍ਰੀ ਗੁਰ ਕਹਿੰ 'ਸਿਮਰਹੁ ਸਤਿਨਾਮੂ। ਦੁਹੂੰ ਲੋਕ ਮਹਿੰ ਆਵੈ ਕਾਮੂ ॥੭੫॥ ਭਜਿ ਸਰੇਵਰੇ ਕੀ ਅਬ ਸੇਵਾ। ਜਾਚਹੁ ਏਕੁੰਕਾਰ ਅਭੇਵਾ[6]। ਚਹਹੁ ਰਿਦੇ ਜੋ ਪਾਵਹੁ ਸੋਊ। ਬਹੁਰ ਨ ਚਿੰਤਾ ਬਜ਼ਾਪਹਿ ਕੋਊ ॥੭੬॥ ਧਰਹੁ ਅਡੋਲੰ ਸ਼ਰਧਾ ਜੀ ਕੀ। ਕਰਹੁ ਤਿਹਾਵਲ ਅਬ ਬਿਧਿ ਨੀਕੀ। ਜਬ ਅਰਦਾਸ ਕਰੋਗੇ ਤਾਂਕੀ। ਬਰਖੈ ਬਰਖਾ ਮਿੰਤਿ ਨਹਿੰ ਜਾਂਕੀ[7]" ॥ ੭੭॥ ਇਹ ਬਿਧਿ ਸੁਨਿ ਕੈ ਗੁਰੂ ਸਮੀਪਾ। ਨਰ ਚਲਿ ਗਏ ਨਿਕਟਿ ਅਵਨੀਪਾ। ਸਰਬ ਬ੍ਰਿਤਾਂਤ ਤਬਹਿ ਕਹਿ ਦੀਨਾ। ਹਿਤ ਸੋਂ ਮਿਲੇ ਤਿਹਾਵਲ ਕੀਨਾ ॥ ੭੮ ॥ ਕਿਧ ਅਰਦਾਸ ਜਬੈ ਕਰ ਜੋਰੀ। ਤਬਹੀ ਉਠੀ ਘਟਾ ਘਨਘੋਰੀ[8]। ਬਾਰ ਧਰਾ ਪਰ ਪਰਨੋ ਬਿਸਾਲਾ। ਹਰਖ ਭਯੋ ਸਭਿ ਕੋ ਤਿਹ ਕਾਲਾ ॥੭੯॥ਭੂਪ ਪ੍ਰਜਾ ਯੁਤ ਗੁਰੂ ਅਗਾਰੀ। ਆਇ ਨਮੋ ਕਿਧ ਬਿਨੈ ਉਚਾਰੀ। 'ਤੁਮ ਅਨੰਦ ਕੇ ਕੰਦ ਮੁਕੰਦਾ। ਸਭਿ ਜਗ ਬੰਦ[9],ਦੁਤਿਯ ਜਗ ਚੰਦਾ[10] ॥੮੦॥ ਨਿਜ ਉਪਦੇਸ਼ ਦੀਜੀਏ ਅਬਹੀ। ਕਰਹੁ ਸਿੱਖ ਸੇਵਹਿੰ ਹਮ ਸਭਿਹੀ। ਕਲਾ[11] ਬਿਸਾਲ ਬਿਲੋਕਿ ਤੁਮਾਰੀ। ਸ਼ਰਨ ਗਹੀ ਅਬ ਕਰਹੁ ਸੰਭਾਰੀ'॥੮੧॥ ਦੋਹਰਾ॥ ਪਗ ਕੀ ਪਾਹੁਲ ਦੀਨਿ ਗੁਰ ਕੀਨੇ ਸਰਬ ਨਿਹਾਲ। ਸੱਤਿਨਾਮ ਉਪਦੇਸ਼ ਕਰਿ ਕਾਟੇ ਬੰਧ[12] ਬਿਸਾਲ ॥ ੮੨ ॥ ਚੌਪਈ ॥ ਪੁਨ ਸਰੇਵਰਾ ਲੱਜਾ ਧਰਿ ਕੈ। ਆਯੋ ਚਰਚਾ ਹੇਤੁ ਬਿਚਰਿਕੈ। ਬੈਠਿ ਸਮੀਪ ਕਹੀ ਨਿਜ ਗਾਥਾ। ਤਬ

---

[1]ਪਾਸ। [2]ਜੁਗਤ ਨਾਲ। [3](ਗੁਰੂ ਜੀ ਨੇ) ਬਾਣੀ ਕਹੀ। [4]ਖੇਤ। [5]ਜਲ। [6]ਭੇਦ ਰਹਿਤ। [7]ਜਿਸ ਦਾ ਅੰਦਾਜ਼ਾ ਨਾ ਹੋ ਸਕੇ। [8]ਗਰਜ ਕੇ। [9]ਜਗਤ ਦੇ ਬੰਦਨ ਜੋਗ ਹੋ। [10]ਜਗਤ ਵਿੱਚ ਦੂਜ ਦੇ ਚੰਦ ਹੋ। [11]ਕਰਾਮਾਤ। [12]ਬੰਧਨ।

ਸ਼ਲੋਕ ਉਚਰਸੋ ਜਗਨਾਥਾ ॥ ੯੩ ॥ ਸ੍ਰੀ ਮੁਖਵਾਕ:-

ਸਲੋਕੁ ਮਃ ੧ ॥

ਸਿਰ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥ ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ॥ ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥ ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥ ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥ ਅਠਸਠਿ ਤੀਰਥ ਵੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥ ਸਦਾ ਕੁਚੀਲ ਰਹਹਿ ਦਿਨ ਰਾਤੀ ਮਥੇ ਟਿਕੇ ਨਾਹੀ ॥ ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥ ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥ ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁੰਲਾ ॥ ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥ ਜੀਆ ਮਾਰਿ ਜੀਵਾਲੇ ਸੋਈ ਅਵਰੁ ਨ ਕੋਈ ਰਖੈ ॥ ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ ॥ ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ ॥ ਅਠਸਠਿ ਤੀਰਥ ਦੇਵੀ ਥਾਪੇ ਪੁਰਬੀ ਲਗੀ ਬਾਣੀ ॥ ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ ॥ ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥ ਨਾਨਕ ਸਿਰ ਖੁਥੇ ਸੈਤਾਨੀ ਏਨਾ ਗਲ ਨ ਭਾਣੀ ॥ ਫੁਠੇ ਹੋਇਐ ਹੋਇ ਬਿਲਾਵਲੁ ਜੀਆ ਜੁਗਤਿ ਸਮਾਣੀ ॥ ਫੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੈ ॥ ਫੁਠੈ ਘਾਹੁ ਚਰਹਿ ਨਿਤਿ ਸੁਰਹੀ ਸਾਧਨ ਦਹੀ ਵਿਲੋਵੈ ॥ ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ ॥ ਗੁਰੁ ਸਮੁੰਦੁ ਨਦੀ ਸਭਿ ਸਿਖੀ ਨਾਤੈ ਜਿਤੁ ਵਡਿਆਈ ॥ ਨਾਨਕ ਜੇ ਸਿਰ ਖੁਥੈ ਨਾਵੈਨਿ ਨਾਹੀ ਤਾ ਸਤਿ ਚਟੈ ਸਿਰਿ ਛਾਈ ॥ ੧ ॥ [ਮਾਝ ਮਾਰ

ਚੌਪਈ ॥ ਸੁਨਿ ਸ਼ਲੋਕ ਕਉ ਅਧਿਕ ਲਜਾਵਾ । ਪੁਨ ਅਪਨੀ ਚਹਿ ਕਲਾ ਦਿਖਾਵਾ॥ਜੰਤ੍ਰ ਮੰਤ੍ਰ ਕੋ ਜੋਰ ਲਗਾਵਾ॥ਤਿਨ ਤੇ ਗੁਰ ਪਰ ਕਛੁ ਨ ਬਸਾਵਾ[1] ॥੯੪॥ਜਾਨੇ ਜਬ ਬਿਸਾਲ[2] ਬਿਧਿ ਨੀਕੀ । ਸ਼ਰਧਾ ਧਰਤਿ ਭਯੋ ਤਬ ਜੀ ਕੀ । ਨਮੋ ਕਰੀ ਪਗ ਪਾਹੁਲ ਲੀਨੈ*। ਪੂਰਬ ਰੀਤਿ ਤਮਾਗ ਸਭਿ ਦੀਨੈ* ॥੯੫॥ ਸਤਿਗੁਰ ਕੇ ਸਿਮਰਨ ਅਨੁਰਾਗਾ।ਹੋਇ ਸਰਲ ਸੇਵਾ ਮਹਿੰ ਲਾਗਾ। ਧਰਮਸਾਲ ਗੁਰ ਤਹਿੰ ਬਨਵਾਈ । ਅਸਥਾਪਤ ਕੀਨੋ ਤਿਹ ਥਾਈਂ॥੯੬॥ ਸਰਬ ਨਗਰ ਕੋ ਨਾਮ ਜਪਾਯੋ।ਟੇਢੇ ਚਲਤਿ ਸੁਧਮਗ[3] ਪਾਯੋ।ਜਬ ਚਲਿਨੇ ਕੀ ਇੱਛਾ ਧਾਰੀ । ਤਬ ਨ੍ਰਿਪ ਆਯੋ ਗੁਰੂ ਅਗਾਰੀ ॥੯੭॥'ਰਹਹੁ ਸਦੀਵ

[1]ਕੁਛ ਬੀ ਵੱਸ ਨਾ ਚੱਲਿਆ । [2]ਵੱਡੇ । [3]ਸਿੱਧੇ ਰਾਹ ।

*ਪਾ:-'ਲੀਨੀ' ਤੇ 'ਦੀਨੀ' ਹੈ ।

ਹਮਾਰੇ ਦੇਸ਼ਾ। ਦਾਸ ਲਖਹੁ,ਸੇਵਹਿੰ ਜਗਤੇਸ਼ਾ!। ਜਿਉਂ ਤੁਮ ਕਹੋ ਕਰਹਿੰ ਸੋ ਰੀਤੀ। ਰਾਵਰ ਕੇ ਬਿਛੁਰੇ ਬਿਪਰੀਤੀ' ॥ ੯੮ ॥ ਸ਼੍ਰੀ ਗੁਰ ਸੁਨਿ ਕਿਯ ਬਚਨ ਉਚਾਰਨ। 'ਪਢਹੁ ਸੁਨਹੁ ਬਾਨੀ ਦੁਖਟਾਰਨ[1]। ਜਬ ਕਛੁ ਚਾਹਿ ਹੋਇ ਨਿਜ ਉਰ ਕੋ। ਕਰਹੁ ਤਿਹਾਵਲ ਤਬ ਸਤਿਗੁਰ ਕੋ ॥੯੯॥ ਰਾਖਿ ਟਕਾ ਕੀਜਹਿ ਅਰਦਾਸਾ। ਸ਼੍ਰੀ ਕਰਤਾਰ ਪੂਰਿ ਹੈ ਆਸਾ। ਮਮ ਸਰੂਪ ਕੋ ਧਰਹੁ ਧਿਆਨਾ। ਕਰਨੇ ਕਾਜ ਅਪਰ ਹਮ ਥਾਨਾ'॥ ੧੦॥ ਦੋਹਰਾ ॥ ਪੁਨ ਨਰੇਸ਼ ਬੋਲਤਿ ਭਯੋ'ਲੇਹੁ ਉਪਾਇਨ ਮੋਰ'।ਅਮਿਤ[2] ਜਵਾਹਰ ਧਰੇ ਢਿਗ ਮਨ ਮੈਂ ਚਰਨ ਨਿਹੋਰਿ[3]॥੧੦੧॥ਚੌਪਈ ॥ਧਰੇ ਬਿਸਾਲ ਆਨਿ ਕਰਿ ਮੋਤੀ। ਜਿਨ ਕੀ ਬਡ ਦੁਤਿ ਦਿਪਤਿ ਉਦੋਤੀ[4]।ਬੋਲੇ ਤਿਨਹਿੰ ਬਿਲੋਕਿ ਗੁਸਾਈਂ। 'ਇਹ ਮੋਤੀ ਹੈਂ, ਕੂਰ ਲਖਾਈ[5] ॥ ੧੦੨ ॥ ਮੋਤੀ ਸਾਚ ਨਾਮ ਹਰਿ ਜੋਇ। ਜਿਨ ਮਨ ਮਹਿੰ ਇਹ ਲੀਨ ਪਰੋਇ। ਤਿਨਕੀ ਸ਼ੋਭਾ ਦੋਨੋਂ ਲੋਕਾ। ਬਿਨਸੈਂ ਕਬਹੁੰ ਨ ਰਹਹਿੰ ਅਸ਼ੋਕਾ[6]॥੧੦੩॥ 'ਕੁਛਕ ਲੀਜੀਐ' ਕਹਿ ਮਰਦਾਨਾ। 'ਸੁੰਦਰ ਦਿਪਤਿ ਸੁ ਦੁਤਿ ਜਿਨ ਨਾਨਾ[7]'। ਗੁਰੂ ਕਹੈਂ, 'ਜੋ ਦੇਖਤਿ ਏਹੁ। ਦੁਖ ਰੂਪੀ ਹੈ ਇਨਕੋ ਨੇਹੁ[8]॥੧੦੪॥ਦੋਹਰਾ॥ਪਰਮੇਸ਼ੁਰ ਕੋ ਨਾਮ ਜੋ ਲਖਿਯੇ ਸੋ ਸੁਖਦਾਇ। ਮਰਦਾਨੇ ਤੁਝ ਪਾਸ ਹੈ ਜਪਹੁ ਸਦਾ ਲਿਵਲਾਇ ॥੧੦੫॥ ਚੌਪਈ॥ ਇਨ ਸੋਂ ਪ੍ਰੀਤਿ ਨ ਕੀਜੈ ਕਬ ਹੀ'।ਇਸ ਪ੍ਰਕਾਰ ਕਹਿ ਕਰਿ ਗੁਰ ਤਬਹੀ।ਬਿਦਾ ਹੋਇ ਕੀਨੋ ਪ੍ਰਸਥਾਨਾ।ਭਗਤਿ ਭਾਉ ਜਿਨ ਜਗ ਪ੍ਰਗਟਾਨਾ ॥ ੧੦੬ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਗ੍ਰਾਮਨ, ਹਾਰੂ ਦੇਸ਼' ਪ੍ਰਸੰਗ ਬਰਨਨੰ ਨਾਮ ਦੁਆਦਸ਼ਮੋ ਅਧਜਾਯ ॥ ੧੨ ॥

੧੩. [ਸੰਤ ਮੰਗਲ। ਤਿਖਾਨ ਦੀ ਛੱਪਰੀ ਤੋੜਨੀ, ਕੂਟੰਤ ਦੇਸ਼, ਅੰਨ ਅਗਨਿ ਰਹਿਤ ਦੇਸ਼ ਪ੍ਰਸੰਗ]

ਦੋਹਰਾ ॥ ਪਰ ਦੁਖ ਪਿਖਿ ਕਰਿ ਹੈਂ ਦੁਖੀ ਪਰ ਸੁਖ ਪਿਖਿ ਹਰਖਾਇੰ।
ਮੁਕਤਿ ਪੰਥ ਨਿਸਦਿਨ ਪਰੇ ਤਿਨ ਸੰਤਨ ਪਰਿ ਪਾਇੰ॥ ੧ ॥

ਅਰਥ–(ਜੋ ਆਪ) ਦਿਨ ਰਾਤ ਮੁਕਤੀ ਦੇ ਰਸਤੇ ਉੱਤੇ ਟੁਰ ਰਹੇ ਹਨ, (ਅਤੇ) ਪਰਾਇਆ ਦੁਖ ਦੇਖਕੇ ਦੁਖੀ ਤੇ ਪਰਾਇਆ ਸੁਖ ਵੇਖਕੇ ਪ੍ਰਸੰਨ ਹੁੰਦੇ ਹਨ, ਉਹਨਾਂ ਸੰਤਾਂ ਦੇ (ਮੈਂ) ਪੈਰੀਂ ਪੈਂਦਾ ਹਾਂ।

ਕਾਵ–ਜੋ ਮੁਕਤੀ ਮਾਰਗ ਦੇ ਪੰਧਾਊ ਹਨ, ਉਹ ਹਰਖ ਸੋਗ ਤੋਂ ਅਤੀਤ

[1]ਦੁਖਾਂ ਨੂੰ ਨਾਸ਼ ਕਰਨ ਵਾਲੀ। [2]ਬਹੁਤੇ। [3]ਮਨਾਕੇ, ਪੂਜ ਕੇ। [4]ਚਮਕ ਪ੍ਰਕਾਸ਼ਦੀ ਹੈ ਪ੍ਰਗਟ ਹੀ। [5]ਜਾਣੋ। [6]ਸ਼ੋਕ ਰਹਿਤ। [7]ਕਈ ਤਰ੍ਹਾਂ ਦੀ। [8]ਪਿਆਰ, ਮੋਹ।

ਰਹਿਣ ਦਾ ਜਤਨ ਕਰਦੇ ਹਨ; ਕਵਿ ਜੀ ਦਾ ਆਸ਼ਯ ਏਥੇ ਇਹ ਹੈ ਕਿ ਓਹ ਐਸੇ ਸ਼ੁਭ ਸੁਭਾਵ ਵਾਲੇ ਹਨ ਕਿ ਪਰਾਏ ਦੁਖ ਤੇ ਸੁਖੀ ਨਹੀਂ ਹੁੰਦੇ, ਪਰਾਏ ਸੁਖ ਤੇ ਦੁਖ ਨਹੀਂ ਮੰਨਦੇ, ਅਰਥਾਤ ਉਹਨਾਂ ਨੇ ਸੁਭਾਵ ਦਾ ਸਾੜਾ ਤੇ ਈਰਖਾ ਜਿੱਤ ਲਈ ਹੈ। ਦੂਸਰਾ ਭਾਵ ਇਹ ਹੈ ਕਿ ਉਹ ਮੁਕਤਿ ਮਾਰਗ ਦੇ ਤੁਰਨ ਵਾਲੇ ਪੱਥਰ ਸਮਾਨ ਜੜ੍ਹ ਨਹੀਂ ਹੋ ਗਏ, ਓਹ ਜੀਉਂਦਾ ਜਾਗਦਾ ਦਿਲ ਰੱਖਣ ਵਾਲੇ ਹਨ, ਹਮਦਰਦੀ ਉਨ੍ਹਾਂ ਦੇ ਅੰਦਰ ਹੈ। ਦੁਖੀ ਦੇ ਦੁਖ ਦੂਰ ਕਰਨ ਤੇ ਸੁਖੀ ਨੂੰ ਵੇਖਕੇ ਖੁਸ਼ ਹੋਣ ਦਾ ਦਿਆਲੂ ਸੁਭਾਵ ਉਨ੍ਹਾਂ ਦੇ ਅੰਦਰ ਉਮਾਹੁ ਹੁੰਦਾ ਹੈ। ਯੋਗ ਗ੍ਰੰਥਾਂ ਵਿਚ ਇਨ੍ਹਾਂ ਦੋਹਾਂ ਗੁਣਾਂ ਦਾ ਨਾਮ 'ਕਰੁਨਾ' ਤੇ 'ਮੁਦਤਾ' ਦਿਤਾ ਹੈ*।

ਅਗਲੇ ਮੰਗਲ ਵਿਚ ਉਹਨਾਂ ਨੂੰ ਹਰਖ ਸ਼ੋਕ ਤੋਂ ਅਤੀਤ ਦੱਸਣਗੇ ਇਸੇ ਕਰਕੇ ਪਹਿਲੇ ਉਨ੍ਹਾਂ ਦੀ ਮ੍ਰਿਦੁਲਤਾ ਦਾ ਵਰਣਨ ਕਰ ਲਿਆ ਨੇ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸੁਨੀਏ ਸ਼੍ਰੀ ਅੰਗਦ ਗਤਿਦਾਨੀ !। ਆਗੈ ਗਮਨ ਕੀਨ ਗੁਨਖਾਨੀ ॥ ਚਲਤਭਏ ਪੰਥ[1] ਗ੍ਰਾਮ ਇਕ ਆਵਾ। ਬਸੈ ਤਿਖਾਨ ਭਗਤਿ ਮਨ ਭਾਵਾ ॥ ੨ ॥ ਸੰਤਨ ਕੀ ਸੇਵਾ ਨਿਤ ਕਰਿਹੀ। ਅਧਿਕ ਭਾਉ ਹਿਰਦੇ ਮਹਿੰ ਧਰਿਹੀ। ਕਰਨ ਕ੍ਰਿਤਾਰਥ ਜਨ[2] ਕੇ ਹੇਤਾ। ਸ਼੍ਰੀ ਗੁਰ ਤਿਹ ਕੇ ਗਏ ਨਿਕੇਤਾ ॥ ੩ ॥ ਉਠਿ ਤਿਖਾਨ ਸਾਦਰ ਬੈਸਾਏ। ਨਿਸਾ ਬਿਖੈ ਸੇਵੈ ਮਨ ਲਾਏ। ਭਈ ਭੋਰ ਗੁਰ ਕੀਨਿ ਤਿਆਰੀ। ਛਪਰੀ ਤੋਰ ਤਾਂਹਿ ਕੀ ਡਾਰੀ ॥ ੪॥ ਜੋ ਮਚ[3]ਦੀਨੋ ਸੋਵਨ ਹੋਤੂ। ਸੋ ਤੋਰੇ ਬੇਦੀ-ਕੁਲਕੇਤੂ ।ਮ੍ਰਿਤਕਾ ਕੇ ਬਾਸਨ[4] ਥੇ ਜੋਊ।ਫੋਰੇ ਤਿਹ ਛਿਨ ਮਹਿੰ ਸਭਿ ਤੇਊ ॥੫॥ ਇਸ ਪ੍ਰਕਾਰ ਕਰਿ ਸਦਨ ਉਜਾਰਾ।ਗਮਨ ਹੋਤ ਸ਼੍ਰੀ ਗੁਰ ਭੇ ਤਯਾਰਾ॥ ਸੋ ਤਿਖਾਨ ਮਨ ਇਸਥਿਰ ਕਰਿਕੈ। ਗਮਨਤੇ ਸੰਗੀ ਬਿਦਾ ਬਿਚਰਿਕੈ[5]॥੬॥ ਨਿਕਸ ਵਹਿਰ ਬੋਲਤੇ ਮਰਦਾਨਾ। 'ਮੁਝਹਿ ਬਤਾਵਹੁ ਕ੍ਰਿਪਾ ਨਿਧਾਨਾ !। ਰੈਨ ਰਹਿਨ ਕੇ ਹਿਤ ਇਸ ਗ੍ਰਾਮੂ। ਨਹਿੰ ਕਿਨਹੂੰ ਦੀਨੋ ਬਿਸਰਾਮੂ ॥ ੭॥ ਦੋਹਰਾ ॥ ਇਹ ਜੋ ਦੀਨ ਤਿਖਾਨ ਹੈ ਦੀਨੋ ਹਮ ਕੋ ਥਾਇ। ਰੈਨ ਬਿਖੈ ਸੇਵਾ ਕਰੀ ਪ੍ਰੀਤ ਰਿਦੈ ਅਧਿਕਾਇ ॥੮॥ ਚੌਪਈ॥ ਬਹੁਰੋ ਆਯੋ ਕਰਨ ਬਿਦਾਈ। ਸਭਿ ਬਿਧਿ ਕੀਨੀ ਇਨ ਭਲਿਆਈ। ਤੁਮ ਨੈ ਛਪਰੀ ਇਸਕੀ ਤੋਰੀ। ਘਰ ਕੀ ਔਰ ਸਮਿਗਰੀ ਫੋਰੀ ॥੯॥ ਕਿਉਂ ਤੁਮਰੇ ਮਨ ਮੈਂ ਰਿਸ ਆਈ। ਇਸਕੇ ਸਿਰ ਪਰ ਅਸ ਗੁਜ਼ਰਾਈ'। ਗੁਰੁ ਕਹੈਂ 'ਇਨ ਸੇਵ ਜੁ ਕੀਨੀ।

---

[1]ਰਾਹ ਵਿਚ। [2]ਦਾਸ। [3]ਪਲੰਘ। [4]ਮਿੱਟੀ ਦੇ ਬਰਤਨ। [5]ਗੁਰੂ ਜੀ ਦੀ ਵਿਦਾਇਗੀ ਵਿਚਾਰ ਕੇ। *ਓਹ ਮੈਤ੍ਰੀ, ਕਰੁਣਾ, ਮੁਦਤਾ, ਉਪੇਖਜਾ ਆਦਿ ਦਾ ਫਲ ਚਿੱਤ ਦੀ ਪ੍ਰਸੰਨਤਾ ਲਿਖਿਆ ਹੈ।

ਭਈ ਪ੍ਰਵਾਨ ਲੇਹੁ ਮਨ ਚੀਨੈਂ' ॥ ੧੦ ॥ ਅਸ ਕਹਿ ਮੋਰਜੋ ਸਦਨ[1] ਤਿਖਾਨਾ। ਕਿਯ ਆਗੇ ਕੋ ਆਪ ਪਯਾਨਾ। ਦੇਖੇ ਸਦਨ ਜਾਇ ਤਿਨ[2] ਜਬ ਹੀ। ਮੰਦਰ ਸੁੰਦਰ ਬਨੇ ਸੁ ਤਬਹੀ ॥ ੧੧ ॥ ਜਿਨ ਮਹਿੰ ਬਾਸਨ[3] ਧਨ ਕੇ ਪੂਰੇ। ਧਰੇ ਬਸਤ੍ਰ ਨਾਨਾ ਬਿਧਿ ਰੂਰੇ[4]। ਦੇਖਿ ਪਦਾਰਥ ਮਨ ਬਿਸਮਾਨਯੋ। –ਏਕੁੰਕਾਰ ਹੁਤੋ–ਪਹਿਚਾਨਜੋ[5] ॥ ੧੨ ॥ ਸੋਰਠਾ ॥ ਚਾਰ ਪਦਾਰਥ ਪਾਇ ਭਯੋ ਨਿਹਾਲ ਤਿਖਾਨ ਸੋ। ਰਹਜੋ ਰਿਦੈ ਪਛੁਤਾਇ–ਸਕਜੋ ਨ ਭੇਦ ਪਛਾਨ ਮੈਂ*–॥ ੧੩ ॥ ਚੌਪਈ ॥ ਆਗੈ ਕੀਨ ਗੁਰੂ ਪੁਨ ਗਵਨੰ। ਜਹ ਕੋ ਸਿਮਰਹਿੰ ਚੌਦਹਿੰ ਭੁਵਨੰ। ਦੇਸ਼ ਭੁਟੰਤ† ਹੁਤੋ ਜਿਹ ਥਾਈਂ। ਤਹਾਂ ਜਾਇ ਪਹੁੰਚੇ ਜਗ ਸਾਈਂ॥੧੪॥ਨਗਰ ਨ੍ਰਿਪਤ[6] ਕੇ ਗਏ ਸਮੀਪਾ। ਬਿਟਪ ਦੇਖਿ ਬੇਦੀ ਕੁਲਦੀਪਾ॥ਬੈਠੇ ਤਿਹ ਛਾਯ' ਰਮਲੀਕਾ। ਜਿਨਕੇ ਦਰਸ ਕਟੇ ਦੁਖ ਜੀ ਕਾ ॥ ੧੫ ॥ ਤਿਹਕੋ ਨ੍ਰਿਪਤ ਹੁਤੋ ਬਡ ਕਾਮੀ। ਸਦਾ ਰਹਤਿ ਪਰ-ਇਸਤ੍ਰਿਨਿ ਗਾਮੀ। ਤਿਹ ਪੁਰਿ ਬਜਾਹ ਕਰਾਵੈ ਜੋਊ। ਘਰ ਨਹਿੰ ਆਨਹਿ ਤਰੁਨੀ[7] ਸੋਊ ॥ ੧੬ ॥ ਪੁਰਬ ਭੂਪਤ ਪਾਸ ਪਠਾਵਤਿ। ਮਿਲਿ ਕੈ ਤਿਹ ਸੋਂ ਕੇਲ ਕਮਾਵਤਿ। ਬਹੁਰ ਸੁ ਅਪਨੇ ਘਰ ਮਹਿੰ ਲਜਾਵਹਿ। ਕਰੈ ਸੁ ਇਉਂ, ਨ੍ਰਿਪ ਤੇ ਡਰਪਾਵਹਿ[8] ॥੧੭॥ ਤਿਹ ਕੋ ਸੁਮਤਿ ਦੇਨਿ ਕੇ ਹੇਤ॥ਬੈਠਿ ਗਏ ਬੇਦੀ ਕੁਲ ਕੇਤਾ। ਵਹਿਰ ਨਗਰ ਤੇ ਨਰ ਜੇ ਆਏ। ਮਿਲੇ ਚਰਨ ਪਰ ਸੀਸ ਝੁਕਾਏ॥੧੮॥ਸਤਿਗੁਰ ਦਿਯ ਉੱਤਮ ਉਪਦੇਸ਼ਾ।'ਜਪਹੁ ਨਾਮ ਨਿਤ ਸ਼੍ਰੀ ਜਗਤੇਸ਼ਾ'। ਸੁਨਿ ਕਰਿ ਮ੍ਰਿਦੁਲ ਬਚਨ ਨਰ ਸਭਿਹੀ। ਬਸਤ੍ਰ ਅਹਾਰ

---

[1]ਘਰ ਨੂੰ। [2]ਤਿਸ (ਤਿਖਾਣ) ਨੇ। [3]ਭਾਂਡੇ। [4]ਸੁੰਦਰ। [5]ਜਾਣਿਆ (ਗੁਰੂ ਜੀ ਨੂੰ)। [6]ਰਾਜੇ ਦੇ ਨਗਰ। [7]ਇਸਤ੍ਰੀ। [8]ਰਾਜੇ ਤੋਂ ਡਰਦਾ।

*ਪਾਠਾਂਤ੍ਰ:–ਭੇਦ ਨ ਸਕਯੋ ਜਾਨ ਮੈਂ।

†ਇਹ ਸਾਖੀ ਪੁਰਾਤਨ ਜਨਮ ਸਾਖੀ ਵਿਚ ਭੀ ਹੈ, ਪਰ ਸੰਗਲਾਦੀਪ ਦੀ ਸਾਖੀ ਦੇ ਅਖੀਰ ਤੇ ਹੈ। ਫੇਰ ਤ੍ਰਿਤੀਆ ਉਦਾਸੀ ਚਲਦੀ ਹੈ, ਉਹ ਉਤਰਾ ਖੰਡ ਦੀ ਹੈ, ਜੋ ਕਸ਼ਮੀਰ ਤੋਂ ਅਰੰਭ ਹੁੰਦੀ ਹੈ ਏਥੇ ਭੀ ਅੱਗੇ ਸਾਖੀ ਭੁਟੰਤ ਦੇਸ਼ ਦੀ ਹੈ, ਭੁਟੰਤ ਗਾਲਬਨ ਭੂਟਾਨ ਤੋਂ ਮੁਰਾਦ ਹੈ। ਅੰਕ ੪੮ ਵਿਚ ਰਾਜਾ ਕਹਿੰਦਾ ਹੈ ਮੇਰੇ ਦੇਸ਼ ਪਸ਼ਮ ਤੇ ਚਾਵਲਾਂ ਬਿਨਾਂ ਕੁਝ ਨਹੀਂ ਹੁੰਦਾ, ਇਹ ਭੀ ਦੱਸਦਾ ਹੈ ਕਿ ਦੇਸ਼ ਪਹਾੜੀ ਹੈ ਜਿਥੇ ਪਸ਼ਮ ਦੇਣ ਵਾਲੇ ਬੱਕਰੇ ਹੁੰਦੇ ਹਨ, ਇਹ ਲੱਛਣ ਭੀ ਭੂਟਾਨ ਵਲ ਲਿਜਾਂਦਾ ਹੈ। ਇਸ ਦੇਸ਼ ਤੋਂ ਅੱਗੇ ਦੱਸਦੇ ਹਨ ਕਿ ਨਿਰਾ ਮਾਸ ਖਾਣ ਦਾ ਦੇਸ਼ ਸੀ। ਓਥੇ ਦੂੰਬੇ ਸਨ, ਇਹ ਭੀ ਹੋਰ ਉਚੇ ਪਰਬਤਾਂ ਦਾ ਹੀ ਲਖਾਇਕ ਹੈ।

ਲਿਆਵਹਿ ਤਬਹੀ॥੧੯॥ਸਤਿਗੁਰ ਕਿਹਤੇ ਲੇਹਿੰ ਨ ਰਾਈ।ਸਰਬ ਵਸਤੁ ਮੋਰਹਿੰ ਬਰਿਆਈ[1]।ਕੇਤਿਕ ਦਿਵਸ ਬਿਤੀਤੇ ਤੈਸੇ। ਕੀਰਤਿ ਪਸਰੀ ਪੁਰਿ ਮਹਿੰ ਐਸੇ:-॥੨੦॥'ਮਹਾਂ ਪੁਰਖ ਪੂਰਨ ਹੈ ਸੰਤ।ਅਪਰ ਨ ਜਾਨਹਿ ਬਿਨ ਭਗਵੰਤਾ। ਕਾਮ ਨ ਕ੍ਰੋਧ ਨ ਲੋਭ ਨ ਜਾਈ।ਵੈਪਰਵਾਹੁ ਗਿਰਾ ਸੁਖਦਾਈ' ॥ ੨੧ ॥ ਭੂਪਤਿ ਨਿਕਟਿ ਜਾਇ ਜਸ ਵਰਨਾ[2]। 'ਵਹਿਰ[3] ਸੰਤ ਇਕ ਸ਼ੁਭ ਆਚਰਨਾ। ਦਰਸ਼ਨ ਕਰਹੁ ਆਪ ਚਲਿ ਤਾਂਹੀ। ਸੁਨਤਿ ਬਚਨ ਕਲਮਲ ਮਿਟਿ ਜਾਂਹੀ' ॥ ੨੨ ॥ਨਰਨ ਪ੍ਰਬੋਧਨੋ[4] ਨਰਪਤਿ[5] ਆਯੋ। ਬਸਤ੍ਰ ਅਹਾਰ ਉਪਾਇਨ[6] ਲਯਾਯੋ।ਆਨਿ ਚਰਨ ਪਰ ਬੰਦਨ ਕਰਿਕੈ। ਕਰੀ ਬਿਨੈ ਬਚ ਦੀਨ ਉਚਰਿਕੈ॥੨੩॥ 'ਕਰਹੁ ਉਪਾਇਨ ਅੰਗੀਕਾਰਾ। ਰੁਚਿ ਸੋਂ ਖਾਵਹੁ ਰੁਚਿਰ ਅਹਾਰਾ। ਸੁੰਦਰ ਪਹਿਰਹੁ ਚੀਰ[7] ਸਰੀਰਾ। ਸੰਤ ਰੂਪ ਤੁਮ ਗੁਨੀ ਗਹੀਰਾ' ॥ ੨੪ ॥ ਦੋਹਰਾ ॥ ਗੁਰ ਕਹਿੰ 'ਹਮਰੇ ਕਾਜ ਨਹਿੰ, ਦੇਹੁ ਗਰੀਬਨ ਜਾਇ।ਭੂਪਤਿ ਸਰਬ ਵਸਤੁਨ ਸੋਂ ਹਮਕੋ ਚਾਹਿ ਨ ਕਾਇ'॥੨੫॥ਚੌਪਈ॥ ਸ਼ਰਧਾ ਉਰ ਧਰਿ ਜੋਰੇ ਹਾਥਾ। ਬੋਲਜੋ ਬਚਨ ਬਹੁਰ ਨਰਨਾਥਾ। 'ਸੰਤ ਤੁਮੈਂ ਪਰਵਾਹਿ ਨ ਕੋਈ। ਮੋਰੋ ਇਸ ਬਿਧਿ ਭਲਾ ਨ ਹੋਈ ॥ ੨੬ ॥ ਸੰਤ ਸਦੀਵ ਸਰਬ ਉਪਕਾਰੀ ।ਕਰਹੁ ਭਲਾ ਲਿਹੁ ਭੇਟ ਹਮਾਰੀ।ਰਾਵਰਿ ਸ਼ਰਨ ਪਰਜੋ ਮੈਂ ਆਈ।ਸੁਨੀ ਸ਼ੋਨ ਮਹਿੰ ਅਧਿਕ ਬਡਾਈ'॥੨੭॥ਕ੍ਰਿਪਾ ਧਾਰਿਗੁਰ ਕਹਜੋ ਬਹੋਰੀ। 'ਕਰਨ ਭਲਾ ਨਿਜ ਚਾਹਿ ਜਿ ਤੋਰੀ।ਤਜਿ ਬਿਭਚਾਰ ਜੁ ਪਾਪ ਕਮਾਵਤਿ।ਨਿਤ ਪਰਤ੍ਰਿਯ ਸੋਂ ਕੇਲ ਰਚਾਵਤਿ ॥੨੮॥ਜੋ ਤੂੰ ਤਜਹਿੰ ਮਾਨਿ ਬਚ ਹਮਰਾ।ਸਰਬ ਪ੍ਰਕਾਰ ਭਲਾ ਹੈ ਤੁਮਰਾ। ਅਪਰ ਪਦਾਰਥ ਕੀ ਜੋ ਚਾਹੀ। ਸੁਓ ਦਿਵਾਇ ਦੇਂਯ ਪ੍ਰਭੁ ਪਾਹੀ' ॥੨੯॥ ਸੁਨਿ ਕਰਿ ਭੂਪਤਿ ਸ਼ਰਧ ਬਢਾਈ। ਸਿੱਖ ਹੋਨ ਕੀ ਗਿਰਾ ਅਲਾਈ। 'ਮਨ ਚੰਚਲ ਬਿਸ਼ਿਯਨ ਲਪਟਾਵ।ਤਿਯਰਸ ਤੇ ਕਬ ਨਹਿੰ ਤ੍ਰਿਪਤਾਵ॥੩੦॥ਨਿਤ ਪ੍ਰਤਿ ਲਾਲਸ ਬਧੈ ਬਧੇਰੀ।ਜਿਉਂ ਈਂਧਨ[8] ਤੇ ਅਗਨਿ ਘਨੇਰੀ[9]।ਨਿਜ ਉਪਦੇਸ਼ ਸੁਨਾਇ ਬਿਸਾਲਾ। ਮਮ ਮਨ ਮੋਰਹੁ[10], ਗੁਰੂ ਕ੍ਰਿਪਾਲਾ !' ॥ ੩੧ ॥ ਸੁਨਿਕੈ ਦੀਨ-ਬੰਧੁ ਅਸ ਬਚਨਾ।ਬੋਲੇ ਤਿਯ ਬਿਰਾਗ ਕੀ ਰਚਨਾ।'ਭੋ[11] ਨ੍ਰਿਪ! ਤਿਯ ਮੈਂ ਕੋ ਵਥੁ ਨੀਕੀ। ਜਿਸ ਅਵਿਲੋਕ ਪ੍ਰੀਤਿ ਹੈ ਜੀਕੀ ॥ ੩੨ ॥ ਜੇ ਲੋਚਨ ਕਹਿੰ

[1]ਜੋਰੋ ਜੋਰੀ। [2]ਕਹਿਆ। [3]ਬਾਹਰ (ਆਯਾ ਹੈ)। [4]ਲੋਕਾਂ ਦਾ ਸਮਝਾਯਾ। [5]ਰਾਜਾ। [6]ਭੇਟਾ। [7]ਬਸਤ੍ਰ। [8]ਲਕੜਾਂ ਪਾਉਣ ਨਾਲ। [9]ਵਧਦੀ ਹੈ। [10]ਮੋੜੋ। [11]ਹੇ।

ਕਮਲ ਸਮਾਨਾ। ਗੀਡ[1] ਬਹਿਤਿ[2] ਜਹਿਂ ਪਿਖਤਿ ਗਿਲਾਨਾ। ਫੋਰ ਬਿਲੋ-ਕਹਿਂ ਜੋ ਤਿਨ ਮਾਂਹੀ। ਮਿੱਝ ਨੀਰ ਬਿਨ ਔਰ ਸੁ ਨਾਂਹੀ ॥ ੩੩ ॥ ਅਪਰ ਅੰਗ ਤਿਨ ਰੀਤਿ ਸੁਨੀਜੈ। ਚੰਦ ਸਰਸ[3] ਕੋ ਬਦਨ[4] ਕਹੀਜੈ। ਚਰਬੀ ਰਕਤ ਲਪੇਟਜੋ ਚਾਮਾ। ਗੌਰ ਰੰਗ ਪਿਖਿਯਤਿ ਅਭਿਰਾਮਾ ॥ ੩੪ ॥ ਇਨ ਵਸਤੁਨ ਬਿਨ ਹੋਇ ਨ ਆਨਾ। ਜਿਨਹਿਂ ਬਿਲੋਕੇ ਆਇ ਗਿਲਾਨਾ। ਪੁਨ ਜਿ ਦਾਂਤ ਕਹਿਂ ਕਲੀ ਸਮਾਨੇ। ਮਾਸ ਬਿਨਾ ਲਿਹੁ ਹਾਡ ਪਛਾਨੇ ॥ ੩੫ ॥ ਮੁਖ ਤੇ ਟੂਟ ਜਾਹਿਂ ਜੇ ਸੋਊ।ਚਾਹਤਿ ਹਾਥ ਨ ਛੁਆਇਓ ਕੋਊ।ਇਸੀ ਪ੍ਰਕਾਰ ਦੇਹਿ ਲਖਿ ਸਾਰੀ।ਹਾਡ ਮਾਸ ਹੈਂ ਰਕਤ ਮਝਾਰੀ ॥ ੩੬॥ ਬਿਸ਼ਟਾ, ਮੂਤ੍ਰ, ਯੁਕਤਿ ਦੁਰਗੰਧੋ।ਕਿਹਕੋ ਪਿਖਿ ਲੁਭਾਇ,ਮਤਿ ਅੰਧੋ।ਮੁਖ ਮੈਂ ਥੂਕ, ਸੀਂਘ ਬਹੁ ਨਾਸਾ ।ਊਪਰ ਚਰਮ ਬਾਲ ਹੈਂ ਰਾਸਾ ॥੩੭॥ ਹੇ ਨ੍ਰਿਪ ! ਇਸ ਪ੍ਰਕਾਰ ਉਰ ਧਾਰਹੁ। ਵਸਤੁ ਕੌਨ ਸੀ ਭਲੀ ਬਿਚਾਰਹੁ। ਮਹਾਂ ਦੁਰਗੰਧ ਮੰਦਨੀ[5] ਸੋਊ।ਅਹੈ ਨਾਰਿ ਕੀ ਪ੍ਰੀਤਹਿ ਜੋਊ ॥੩੮॥ਜੋ ਪ੍ਰਤੱਛ ਹੀ* ਅਹੈ ਮਲੀਨੀ। ਬਹੁਰ ਸੁਨਹੁ ਪਰ ਤਿਯ ਰਤਿ[6] ਕੀਨੀ। ਸੋ ਪਾਵਤਿ ਹੈਂ ਨਰਕ ਮਝਾਰੀ। ਜਮ ਕੇ ਦੂਤ ਦੇਤਿ ਦੁਖ ਭਾਰੀ ॥੩੯॥ਕਰਿ ਲੋਹੇ ਕੀ ਤੀਯ ਤਪਾਵੈਂ।ਬਾਂਧਿ ਤਾਂਹਿ ਗਰ[7]ਸੰਗ ਲਗਾਵੈਂ।ਹੋਤਿਕਸ਼ਟ ਬਹੁ ਕਰਤਿ ਪੁਕਾਰਾ।ਬਹੁਰ ਕਰਹਿਂ ਜਮ ਡੰਡਨ ਮਾਰਾ॥੪੦॥ਛਿਨਕ ਜਿ ਮਨ ਸੁਖ ਪਾਵਹਿ ਕਾਮੀ।ਚਿਰੰਕਾਲ ਦੁਖ ਨਾਰਕ[8]ਗਾਮੀ। ਅਨਿਕ ਪ੍ਰਕਾਰ ਤਾੜਨਾ ਸਹਿਹੀ। ਸਿੱਮ੍ਰਤਿ ਬੇਦ† ਪੁਰਾਨ ਅਸ ਕਹਿਹੀ‡' ॥ ੪੧ ॥ ਬਚਨ ਸੁਨੇ ਨ੍ਰਿਪ ਸ਼ੂੰਨ ਮਝਾਰੇ। ਭਲੀ ਰੀਤਿ ਸੋਂ ਚੀਤ ਬਿਚਾਰੇ।ਲਖੇ ਆਪਨੇ ਕਲਮਲ ਭਾਰੀ।ਪਰਸੋ ਚਰਨ ਪਰ ਗੁਰੂ ਅਗਾਰੀ॥ ੪੨ ॥'ਹੌਂ ਅਜਾਨ ਬਹੁ ਪਾਪ ਕਮਾਤੇ। ਬਚਨ ਤੁਮਾਰੇ ਤੇ ਮੈਂ ਜਾਤੇ। ਕ੍ਰਿਪਾ ਧਾਰਿ ਬਖਸ਼ਹੁ ਮੁਝ ਅਬਹੀ। ਬਹੁਰ ਕੁਰੀਤਿ ਕਰੋਂ ਨਹਿਂ ਕਬਹੀ' ॥੪੩॥ ਸੁਨਿ ਕਰਿ ਭਏ ਪ੍ਰਸੰਨ ਕ੍ਰਿਪਾਲਾ। ਕਹੇ ਬਚਨ 'ਸੁਨੀਏ ਨਰਪਾਲਾ। ਆਗੇ ਕਰਹੁ ਪਾਪ ਨਹਿਂ ਕੋਈ। ਪਿਛਲੇ ਕਰੇ ਜੁ, ਬਖਸ਼ੇ ਸੋਈ॥੪੪॥ ਸੱਤਿਨਾਮ ਸਿਮਰਹੁ ਮਨ ਲਾਈ।ਪੁਰਿ ਮਹਿਂ ਲਿਹੁ ਧੂਮਸਾਲ

[1]ਗਿੱਡ। [2]ਵਗਦੀ ਹੈ। [3]ਚੰਦਰਮਾਂ ਵਰਗਾ। [4]ਮੁਖ। [5]ਮੰਦੀ। [6]ਭਾਵ, ਭੋਗ। [7]ਉਸ ਦੇ ਗਲ ਨਾਲ। [8]ਨਰਕਾਂ ਵਿਚ। *ਪਾ:—ਤੀਅ। †ਪਾ:—ਸਬ।

‡ਭਾਵ ਵਿਸ਼ਈ ਕਾਮਾਤੁਰ ਪੁਰਖਾਂ ਦੇ ਮੋਤੋਂ ਪਰੇ ਦੇ ਖੇਦਾਂ ਨੂੰ ਸ਼ਾਸਤਰਾਂ ਨੇ ਐਉਂ ਦਸਿਆ ਹੈ। ਸ਼ਾਸਤਰ ਮਤ ਵਰਣਨ ਕੀਤਾ ਹੈ।

ਬਨਾਈ। ਸਤਿਸੰਗਤਿ ਤਹਿੰ ਕਰਹੁ ਮਹਾਨੀ। ਹਰਿ ਮਹਿਮਾ ਗਾਵਹੁ ਗੁਨ ਖਾਨੀ' ॥ ੪੫ ॥ ਅਸ ਉਪਦੇਸ਼ ਸੀਖ ਲਿਯ ਜਬਹੀ। ਪਾਹੁਲ ਪਗ ਕੀ ਦੀਨੀ ਤਬਹੀ। ਕਰੋ ਸਿੱਖ ਅਪਨੇ ਨਰ ਬ੍ਰਿੰਦਾ[1]ਸੱਤਿਨਾਮ ਸਿਮਰਹੁ ਸੁਖ-ਕੰਦਾ' ॥੪੬॥ ਕਰਤਿ ਕੁਕਰਮ ਸਰਬ ਛੁਟਵਾਯੋ। ਨਾਮ ਦਾਨ ਇਸ਼ਨਾਨ ਦ੍ਰਿੜਾਯੋ। ਕਿਤਿਕ ਦਿਵਸ ਜਬ ਰਹਿਤਿ ਬਿਤਾਏ। ਹਾਥ ਬੰਦਿ ਨ੍ਰਿਪ ਬੈਨ ਅਲਾਏ ॥ ੪੭ ॥ 'ਚਾਉਲ ਪਸ਼ਮ ਦੇਸ਼ ਮਮ ਹੋਈ। ਔਰ ਅੰਨ ਉਪਜਤਿ ਨਹਿੰਕੋਈ।ਕ੍ਰਿਪਾ ਧਾਰਿ ਬਰ ਦੀਜੈ ਅਬਹੀ।ਅੰਨ ਕਪਾਹਾਦਿਕ ਹੈਂ ਸਭਿਹੀ' ॥੪੮॥ ਸੁਨੀ ਨਿਜਹਿ*ਪ੍ਰਿਯ ਭਗਤ ਅਨੰਨੀ[1]। ਕਹਨੋ ਬਚਨ 'ਹੈ ਹੈਂ ਸਭਿ ਅੰਨੇ'।ਬਹੁਰ ਗਮਨ ਕੀ ਕੀਨੀ ਤਯਾਰੀ।ਸੁਨਿਕੈ ਮਿਲਿ ਆਏ ਨਰ ਨਾਰੀ ॥੪੯॥ਹਾਥ ਬੈਦਿਕੈ ਗਿਰਾ ਉਚਾਰੀ। 'ਸ਼੍ਰੀ ਗੁਰ! ਰਹੁ ਇਸ ਦੇਸ਼ ਮਝਾਰੀ। ਤੁਮ ਆਵਨ ਤੇ ਭਯੋ ਪਵਿੱਤ੍ਰਾ। ਸਿੱਖੀ ਭਈ† ਬਿਸਾਲ ਬਚਿੱਤ੍ਰਾ[2] ॥੫੦॥ ਕਿਉਂ ਤੁਮ ਤੂਰਨ ਕਰਹੁ ਤਿਆਰੀ। ਰਹਹੁ ਸਦਾ ਨਿਜ ਕਰੁਣਾ ਧਾਰੀ'। ਇਸ ਪ੍ਰਕਾਰ ਬਿਨਤੀ ਬਹੁ ਕੀਨੀ।ਤਿਸ ਦਿਨ ਸ਼੍ਰੀ ਗੁਰ ਚਲਿਨ ਨ ਦੀਨੀ॥ ੫੧॥ਅਗਲੇ ਦਿਵਸ ਭੋਰ ਭੀ ਜਬ ਹੀ। ਹੋਇ ਅਲੋਪ ਗਏ ਗੁਰ ਤਬਹੀ। ਪੀਛੇ ਤੇ ਬਹੁ ਨਰ ਪਛੁਤਾਏ।–ਦਰਸ਼ਨ ਕਰਿ ਹਮ ਨਹਿੰ ਤ੍ਰਿਪਤਾਏ॥੫੨॥ ਭਲੀ ਪ੍ਰਕਾਰ ਕੀਨਿ ਨਹਿੰ ਸੇਵਾ। ਸ਼੍ਰੀ ਗੁਰ ਗਮਨੇ ਅਲਖ ਅਭੇਵਾ–।ਸਿਮਰਹਿੰ ਨਿਸ ਬਾਸੁਰ ਧਰਿ ਧ੍ਯਾਨਾ।ਬਹੁਤ ਨਰਨ ਕੋ ਭਾ ਕੱਲ੍ਯਾਨਾ ॥੫੩॥ ਆਗੈ ਗਮਨੇ ਸ਼੍ਰੀ ਜਗਤੇਸ਼ਾ।ਪਹੁੰਚੇ ਜਾਇ ਔਰ ਇਕ ਦੇਸ਼ਾ।ਅੰਨ ਅਗਨਿ ਦੋਊ ਤਹਿੰ ਨਾਂਹੀ। ਆਮਿਖ ਕੋ ਭੋਜਨ ਸਭਿ ਖਾਂਹੀ ॥ ੫੪ ॥ਇਕ ਪਾਹਨ ਊਪਰ ਇਕ ਨੀਚੇ।ਆਮਿਖ ਰਾਖਹਿੰ ਤਿਨ ਕੇ ਬੀਚੇ। ਸਵਾ ਪਹਿਰ ਮੰਤਰ ਜਪ ਭਾਨੈਂ[3]।ਇਉਂ ਪਕਾਇ ਕਰਿਹੈਂ ਤਿਹ ਖਾਨੈਂ॥੫੫॥ਦੋਹਰਾ॥ਸੇਵਹਿੰ ਚਿਤ ਕੀ ਪ੍ਰੀਤਿ ਕਰਿ ਜਾਇ ਜਿ ਤਹਾਂ ਅਤੀਤ[4]।ਜੋ ਦੇਖਹਿੰ ਸੁ ਖਵਾਵਈ ਤਾਂਹਿ ਦੇਸ਼ ਕੀ ਰੀਤਿ ॥੫੬॥ਚੌਪਈ॥ ਬੈਠੇ ਗੁਰੂ ਜਾਇ ਇਕ ਥਾਇੰ। ਦੁੰਬੇ ਤਹਿੰ ਅਈਆਲ ਚਰਾਇ[5]। ਸੋ ਆਯੋ ਸ਼੍ਰੀ ਨਾਨਕ ਪਾਸਾ। ਠਾਂਢੋ ਨਿਕਟ ਕੀਨ ਅਰਦਾਸਾ॥੫੭॥'ਮਾਰੋਂ ਦੁੰਬਾ ਭੋਜਨ ਕਰੀਐ। ਸ਼੍ਰਮ ਮਾਰਗ ਕੋ ਸਭਿ ਪਰਹਰੀਐ।ਜੋ ਤੁਮ ਖਾਹੁ ਨ ਮੋਰ ਉਚਾਰੋ। ਮੇਰੋ ਖਾਵੰਦ ਮੋਕੋ ਮਾਰੇ॥੫੮॥ ਦੇਸ਼

[1]ਆਪਣੇ ਪਿਆਰੇ ਅਨੰਨ ਭਗਤ ਦੀ(ਬਿਨੈ) ਸੁਣੀ। [2]ਸ਼੍ਰੇਸ਼ਟ। [3]ਸੂਰਜ ਦਾ। [4]ਭਾਵ ਕੋਈ ਸਾਧੂ ਚਲਾ ਜਾਵੇ ਤਾਂ। [5]ਅਜਾਲੀ ਓਥੇ ਦੁੰਬੇ ਚਰਾਂਵਦਾ ਸੀ। *ਪਾਃ–ਜਿਨਹਿ। †ਪਾਃ–ਭਨੀ।

ਰੀਤਿ ਹਮਰੇ ਹੈ ਏਹੀ। ਜੋ ਦੇਖੈ ਸੋ ਭੋਜਨ ਦੇਹੀ। ਜੇ ਨ ਦੇਯ ਤਿਹ ਡੰਡ ਲਗਾਵੈਂ। ਮਿਲਿ ਨਰ ਤਾਂਕੋ ਬਹੁਤ ਲਜਾਵੈਂ॥ ੫੬॥ ਦੋਹਰਾ॥ ਅੰਨ ਅਗਨਿ ਇਹ ਠਾਂ ਨਹੀਂ ਨਾਂਹਿ ਉਡੀਕਉ ਤਾਂਹਿ'। ਗੁਰੂ ਕਹੈਂ 'ਦੂੰਬਾ ਕੁਹਹੁ[1] ਦੇਉ ਪਕਾਇ ਤ ਖਾਹਿੰ' ॥੬੦॥ ਚੌਪਈ॥ ਮਾਰਿ ਦੂੰਬਾ ਤਿਨ ਮਾਸ ਬਨਾਯੋ। ਜਾਪ ਭਾਨੁ[2] ਕਰਿ ਤਬਹਿਪਕਾਯੋ।ਕਰਿ ਤਯਾਰ ਧਰਿ ਦੀਨ ਅਗਾਰੀ।ਦੇਖਿ ਗੁਰੂ ਤਬ ਗਿਰਾ ਉਚਾਰੀ ॥੬੧॥ 'ਇਸਕੀ ਅਸਤ[3]ਖਾਲ ਹੈ ਜੋਊ।ਇਕਠੀ ਕਰਿ ਢਿਗ ਆਨਹੁ ਸੋਊ'। ਆਇਸੁ ਮਾਨਿ ਅਸਤ ਚੁਨਿ ਸਾਰੇ। ਪਾਇ ਚਰਮ ਮਹਿੰ ਧਰੇ ਅਗਾਰੇ ॥੬੨॥ ਤਿਹ ਬਿਲੋਕਿ ਬੋਲੇ ਜਗ ਸਾਈਂ।'ਉਠਿ ਦੂੰਬੇ ਚਰਿਯੇ ਹਰਿਆਈ'। ਬਚਨ ਕਰੇ ਜੀਵਨੋ ਤਤਕਾਲਾ। ਦੇਖਤਿ ਭਯੋ ਹਿਰਾਨ ਅਖਾਲਾ[4] ॥੬੩॥ ਕਲਾਵਾਨ ਜਬ ਮਨ ਮੈਂ ਚੀਨੀ। ਚਰਨ ਕਮਲ ਪਰ ਬੰਦਨ ਕੀਨੀ। ਬੈਸਨੋ ਸ਼ਰਧਾ ਧਾਰਿ ਸਮੀਪਾ। ਤਬ ਬੋਲੇ ਬੇਦੀ ਕੁਲ-ਦੀਪਾ ॥੬੪॥ 'ਸ਼ਾਹ ਬਿਸਾਲ ਬਿਲੋਕਹੁ ਜੋਊ। ਪੁਰਿ ਤੇ ਜਾਇ ਬੁਲਾਵਹੁ[5] ਸੋਊ'। ਆਇਸੁ ਮਾਨਿ ਨਗਰ ਮੈਂ ਗਯੋ। ਸ਼ਾਹੁ ਏਕ ਢਿਗ*ਬੈਠਤਿ ਭਯੋ॥ ੬੫॥ਕਹਨਿ ਲਗਯੋ'ਸੁਨੀਏ ਬਿਰਤੰਤਾ। ਵਹਿਰ ਸੰਤ ਹੈ ਇਕ ਦੁਖਹੰਤਾ। ਕਲਾਵਾਨ ਹੈ ਪਰਮ ਉਦਾਰਾ। ਤਿਹ ਨੈ ਤੋ ਕੋ ਨਿਕਟਿ ਹਕਾਰਾ' ॥੬੬॥ ਸੁਨਤਿ ਸ਼ਾਹ ਧਰਿ ਹਰਖ ਬਿਸਾਲਾ। ਪੁਰਿ ਤੇ ਨਿਕਸਿ ਚਲਯੋ ਤਤਕਾਲਾ। ਲੈ ਅਯਾਲਿ[6] ਤਿਹ ਕੋ ਨਿਜ ਸੰਗਾ। ਗੁਰ ਸਮੀਪ ਆਵਾ ਸੁ ਉਮੰਗਾ ॥ ੬੭॥ ਬੈਠਿ ਗਯੋ ਪਗ ਬੰਦਨ ਕਰਿਕੈ। ਦਰਸ ਬਿਲੋਕਤਿ ਸੁਖ ਉਰ ਭਰਿਕੈ। ਜਗ ਗੁਰ ਕਹਤਿ ਭਏ 'ਸੁਨ ਸ਼ਾਹੂ।ਆਨਹੁ ਅੰਨ ਜਿ ਹੈ ਘਰ ਮਾਂਹੂ'॥੬੮॥ ਸ਼ਾਹੁ ਕਹੈ 'ਸਗਰੇ ਇਸ ਦੇਸ਼ਾ। ਅੰਨ ਨ ਉਪਜਤਿ ਸੁਨਿ ਦਰਵੇਸ਼ਾ !। ਆਮਿਖ ਖਾਨ ਕਰੈਂ ਨਰ ਸਭਿ ਹੀ। ਤੁਮ ਜੇ ਚਹੋ ਲਜਾਉਂ ਮੈਂ ਅਬ ਹੀ' ॥੬੯॥ਗੁਰੂ ਕਹੈਂ 'ਜੇ ਸਿੱਖੀ ਧਾਰਹੁ।ਮੁਖ ਤੇ ਸ਼੍ਰੀ ਪ੍ਰਭੁ ਨਾਮ ਉਚਾਰਹੁ।ਅੰਨ ਅਗਨਿ ਹਮ ਦੇਵੈਂ ਦੋਊ। ਗਹਹਿ ਜੁ ਮਤ ਹਮਾਰ[7] ਸਭਿ ਕੋਊ' ॥ ੭੦ ॥ ਇਉਂ ਸੁਨਿ ਭਾ ਅਧੀਨ ਬਹੁ ਸ਼ਾਹੂ। 'ਸੰਤ ਰੂਪ ਤੁਮ ਬੇਪਰਵਾਹੂ। ਜੇ ਦੈ' ਦੇਹੁ ਹੋਹਿੰ ਸਿੱਖ ਸਭਿਹੀ।ਤੁਮਰਾ ਗ੍ਰਹਨ ਕਰੈਂ ਮਤ ਅਬਹੀ' ॥੭੧॥ ਕ੍ਰਿਪਾ ਧਾਰਿ ਗੁਰ ਬੈਨ ਉਚਾਰੇ। 'ਖੋਜਿ ਲਜਾਉ ਕਛੁ ਅੰਨ ਤੁਮਾਰੇ[8]। ਇਉਂ ਸੁਨਿ

[1]ਮਾਰੋ। [2]ਸੂਰਜ ਦਾ। [3]ਹੱਡੀ। [4]ਅੱਯੜ ਦਾ ਚਰਵਾਹਾ। [5]ਸੱਦ ਲਿਆਓ। [6]ਜੋ ਧਾਰਨ ਕਰੇਗਾ ਸਾਡਾ (ਸਿੱਖੀ)ਮਾਰਗ। [7]ਦੇਵੇਂ, ਭਾਵ ਅੰਨ ਤੇ ਅੱਗ। [8]ਜੋ ਤੁਹਾਡੇ (ਪਾਸ) ਹੈ। *ਪਾ:—ਦਿਢ।

ਸ਼ਾਹੁ ਨਗਰ ਮਹਿੰ ਆਯੋ। ਬਹੁਤ ਸਦਨ ਮਹਿੰ ਅੰਨ ਖੁਜਾਯੋ ॥੭੨॥ ਦੋਹਰਾ॥ ਏਕ ਸੇਰ ਗੋਧੂਮ[1] ਪੁਰਿ ਖੋਜਤਿ ਆਈ ਹਾਥ। ਗੁਰ ਢਿਗ ਆਯੋ ਸ਼ਾਹੁ ਪੁਨ ਭੂਪ ਪ੍ਰਜਾ ਲਿਯ ਸਾਥ ॥ ੭੩ ॥ ਚੌਪਈ ॥ ਨਮਸਕਾਰ ਚਰਨਨ ਪਰ ਕਰਿਕੈ।ਬੈਠੇ ਨਿਕਟਿ ਭਾਉ ਉਰ ਧਰਿਕੈ।ਗੁਰੂ ਕਹੈਂ 'ਬੀਜਹੁ ਛਿਤ ਮਾਂਹੀ। ਹੋਇ ਅੰਨ ਤੋਟਹਿ ਜਿਹ ਨਾਂਹੀ' ॥ ੭੪ ॥ ਆਇਸੁ ਮਾਨ ਬੋਵਨੀ ਕੀਨੀ। ਉਗੀ ਬਿਲੋਕੀ ਸਬਜ਼[2]ਨਵੀਨੀ। ਦਿਨ ਥੋਰਨ ਮਹਿੰ ਪਕਗੀ ਸੋਊ। ਭਏ ਪ੍ਰਸੰਨ ਰਿਦੈ*ਸਭਿ ਕੋਊ ॥ ੭੫ ॥ ਪਾਹੁਲ ਪਗ ਕੀ ਸਭਿ ਨੈ ਲੀਨੀ।ਭਾਉ ਭਗਤਿ ਮਹਿੰ ਸ਼ੁਭ ਮਤਿ ਭੀਨੀ। ਸਿੱਖੀ ਮਾਰਗ ਮਹਿੰ ਪਗ ਧਰਿਕੈ।ਪ੍ਰਭੁ ਕੋ ਗੁਰ ਕਿਯ ਸੁਖਦ ਬਿਚਰਿਕੈ ॥ ੭੬ ॥ ਧਰਮਸਾਲ ਇਕ ਰੁਚਿਰ ਬਨਾਈ। ਸੰਤ ਸੁਮਤਿ ਤਿਹਂ ਕੀਰਤਿ ਗਾਈ। ਬੈਠਿ ਸਰਬ ਮਹਿੰ ਕ੍ਰਿਪਾ ਨਿਧਾਨਾ। ਸ਼੍ਰੀ ਮੁਖ ਤੇ ਅਸ ਬਚਨ ਬਖਾਨਾ॥੭੭॥ 'ਅਬ ਤੇ ਅੰਨ ਅਤੁਟ ਇਸ ਦੇਸ਼ਾ।ਕਬ ਦੁਕਾਲ ਕੋ ਹੋਇ ਨ ਲੇਸ਼ਾ'। ਪਾਹਨ[3] ਤੇ ਪਾਵਕ[4] ਪੁਨ ਝਾਰੀ। ਕਾਸ਼ਟ ਸੋਂਪ[5] ਕਰਿ ਦੀਨ ਬਿਚਾਰੀ[6] ॥੭੮॥ ਲੈ ਕੇ ਸਭਿਨਿ ਹਰਖ ਉਰ ਧਰਿਓ। ਸ਼੍ਰੀ ਸਤਿਗੁਰ ਕੋ ਸੁਜਸ ਉਚਰਿਓ। ਅੰਨ ਅਗਨਿ ਦੋਊ ਤਹਿੰ ਨਾਂਹੀ। ਇਹ ਬਿਧਿ ਸ਼੍ਰੀ ਗੁਰ ਦੀਨ ਤਹਾਂਹੀ॥੭੯॥ਨਾਮ ਦਾਨ ਇਸ਼ਨਾਨ ਦ੍ਰਿੜਾਯੋ।ਭਾਉ ਭਗਤਿ ਕੋ ਪੰਥ ਚਲਾਯੋ। ਕਿਤਿਕ ਦਿਵਸ ਰਹਿ ਕਰਿ ਜਗਤੇਸ਼ਾ। ਚਲਿਬੇ ਤਯਾਰ ਭਏ ਸ਼ੁਭ ਬੇਸਾ ॥ ੮੦ ॥ ਸਰਬ ਲੋਕ ਮਿਲਿਕੈ ਤਬ ਆਏ। ਹੋਇ ਦੀਨ ਮਨ ਬੈਨ ਸੁਨਾਏ। 'ਧੰਨ ਭਾਗ ਇਹ ਸਭੈ ਜਿ ਲੋਕਾ। ਜਾਂਤੇ ਰਾਵਰਿ ਦਰਸ ਬਿਲੋਕਾ ॥੮੧॥ ਲੋਕ ਪ੍ਰਲੋਕਹਿ ਕੋ ਸੁਖ ਦੀਨੋ। ਸ਼੍ਰੀ ਹਰਿ ਕੋ ਤੁਮਰੋ ਤਨੁ ਚੀਨੋ'। ਸਭਿਹਿਨਿ ਕੋ ਧੀਰਜ ਦੇ ਸ੍ਵਾਮੀ। ਗਮਨ ਕਿਯੋ ਪੁਨ ਅੰਤਰਜਾਮੀ ॥ ੮੨ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਭੂਟੰਤ ਅੰਨ ਦੇਸ਼ਨ ਪ੍ਰਸੰਗ' ਬਰਨਨੰ ਨਾਮ ਤ੍ਰਯੋਦਸ਼ਮੋਂ ਅਧਜਾਯ ॥ ੧੩ ॥

੧੪. [ਸੰਤ ਮੰਗਲ। ਕਸ਼ਮੀਰ ਵਿਖੇ ਅਯਾਲੀ ਤੇ ਪੰਡਤ ਨੂੰ ਸਿੱਖ ਬਣਾਉਣਾ, ਵਲੀ ਕੰਧਾਰੀ ਤੇ ਕਾਬਲ ਦੀ ਮਸੀਤ ਫਿਰਾਉਣੀ]

ਦੋਹਰਾ ॥ ਹੰਤਾ ਮਮਤਾ ਜਿਨ ਤਜੀ ਹਰਖ ਸ਼ੋਕ ਇਕ ਸਾਰ।
ਤਿਨ ਸੰਤਨ ਕਰਿ ਬੰਦਨਾ ਕਰਿਹੌਂ ਕਥਾ ਉਚਾਰ ॥ ੧ ॥

{ ਹੰਤਾ=ਮੈਂ ਪਨ। ਮੈਂ ਦਾ ਭਾਵ ਹੰਕਾਰ ਤੇ ਗਰਬ ਭੀ ਹੈ। [ਸੰਸ:, ਅਹੰਤਾ] ਮਮਤਾ=ਮੇਰਾ ਪਨ, ਕਿਸੇ ਪੁਰਖ, ਪਦਾਰਥ ਯਾ ਜਥਾ ਵਿਚ ਇਹ ਭਾਵ ਕਿ }

ਅਨਾਜ। [2]ਹਰੀ। [3]ਪੱਥਰ। [4]ਅਗਨੀ। [5]ਲੱਕੜੀ ਨਾਲ। [6]ਵੇਲਾ ਦਿੱਤੀ। *ਪਾ:-ਦੇਖਹਿ।

[ਇਹ ਮੇਰੀ ਹੈ, ਭਾਵ ਮੋਹ ਤੇ ਲੋਭ ਤੋਂ ਭੀ ਹੈ। [ਸੰਸ:, ਮਮਤਾ, ਮਮਤ੍ਵ]। ਇਕ ਸਾਰ=ਇਕੋ ਜੇਹੇ, ਬਰਾਬਰ।]

ਅਰਥ–ਜਿਨ੍ਹਾਂ ਨੇ ਮੈਂ ਮੇਰੀ ਛੱਡ ਦਿੱਤੀ ਹੈ (ਤੇ) ਹਰਖ ਸ਼ੋਕ ਨੂੰ ਇਕੋ ਜਿਹਾ (ਜਾਤਾ ਹੈ) ਤਿਨ੍ਹਾਂ ਸੰਤਾਂ ਨੂੰ ਮੱਥਾ ਟੇਕਕੇ ਮੈਂ (ਅਗੋਂ ਦੀ) ਕਥਾ ਉਚਾਰਣ ਕਰਦਾ ਹਾਂ।

ਭਾਵ–ਪਿਛਲੇ ਅਧਯਾਯ ਦੇ ਮੰਗਲ ਤੇ ਇਸ ਨੂੰ ਇਕੱਠਾ ਪੜ੍ਹਿਆਂ, ਪੂਰਨ ਸੰਤ ਦੇ ਗੁਣ ਇਕੱਠੇ ਹੁੰਦੇ ਹਨ, ਇਹ ਸੰਤਾਂ ਦੇ ਲੱਛਣ ਕਹੇ ਹਨ। ਹੋ ਸਕਦਾ ਹੈ ਕਿ ਇਹ ਸੰਤਾਂ ਦੇ ਗੁਣ ਹੀ ਕਹੇ ਹੋਣ, ਪਰ ਵਧੇਰੇ ਸੰਭਵ ਹੈ, ਕਿ ਆਪਣੇ–ਨਾਮ ਦਾਤੇ–'ਵਿਦਜਾ ਦਾਤੇ', ਗੁਰਮੁਖ ਦੇ ਗੁਣ ਅੱਖਾਂ ਅਗੇ ਫਿਰ ਰਹੇ ਹੋਣ। ਅਗਲੇ ਮੰਗਲਾਂ ਵਿਚ ਗੁਰ ਸਿਖ ਦਾ ਜਸ ਵਰਣਨ ਕਰਨਗੇ, ਪਹਿਲੇ ਵਿਚ ਨਾਮ ਰਸੀਏ ਦਾ, ਦੂਸਰੇ ਵਿਚ ਗੁਰ ਜਸ ਦੇ ਪ੍ਰੇਮੀ ਕਵੀ, ਕੀਰਤਨੀਏ ਦਾ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ॥ ਸੁਨਿ ਸ਼੍ਰੀ ਅੰਗਦ ਜਨ ਮਨ ਰੰਜਨ[1]।ਗਮਨੇ ਗੁਰੁ ਦੀਨ ਦੁਖਭੰਜਨ। ਜਾਇ ਪਹਾਰਨ ਕਰਤੇ ਸੈਲਾ। ਚਲਿ ਹੈਂ ਸੁਗਮ[2] ਅਗਮ[3]ਜੋ ਗੈਲਾ[4]॥੨॥ ਜੋ ਕਸ਼ਮੀਰ ਕਹਾਵਤਿ ਦੇਸ਼ਾ। ਤਹਾਂ ਜਾਇ ਪਹੁੰਚੇ ਜਗਤੇਸ਼ਾ।ਪਿਖਿ ਪਹਾਰ ਇਕ ਪੁਰੀ ਸਮੀਪਾ।ਬੈਠਿ ਗਏ ਬੇ ਦੀਕੁਲਦੀਪਾ॥੩॥ ਦ੍ਵਾਦਸ਼ ਬਾਸੁਰ ਤਹਾਂ ਬਿਤਾਏ।ਕੋ ਨ ਅਯੋ,ਨਹਿ ਕਿਨਹੁੰ ਬੁਲਾਏ। ਤ੍ਰਯੋਦਸ਼ਵੇਂ ਦਿਨ ਜਬ ਉਜਿਯਾਰਾ[5] ।ਤਬ ਇਕ ਆਯੋ ਦੁੰਬਨ ਚਾਰਾ[6] ॥੪॥ ਹਮ ਕੋ ਬੈਠੇ ਪਿਖਿ ਬਿਸਮਾਨ ਭੋ।ਬਹੁਰੋ ਮੁਖ ਦੁਰਬਚਨ ਬਖਾਨਯੋ।'ਕੋਤੁਮ ਬੈਠੇ ਬੀਚ ਉਜਾਰਾ। ਅਹੋ ਚੋਰ ਕੈਧੌਂ ਬਟਪਾਰਾ॥੫॥ ਕਿਹ ਕੋ ਤਕਹੁ ਮਾਲ ਲੈ ਜਾਨੇ[7]। ਪ੍ਰਗਟ ਹੋਨ ਤੇ ਆਨ ਦੁਰਾਨੇ[8]। ਜੋ ਤੁਮ ਹੁਤੇ ਫਕੀਰਹਿ ਸਾਚੀ। ਪੁਰਿ ਤੇ ਭਿੱਖਜਾ ਕਰਤੇ ਜਾਚੀ ॥੬॥ਬੇਖ ਫਕੀਰ ਧਰਯੋ ਤਨ ਮਾਂਹੀ। ਸਾਚੇ ਤੁਮ ਫਕੀਰ ਹੋ ਨਾਂਹੀ' । ਸੁਨਿਕੈ ਬਿਗਸੇ ਮੰਦ[9] ਕ੍ਰਿਪਾਲਾ । 'ਕਿਉਂ ਤੁਝ ਚਿੰਤਾ ਬਢੀ ਬਿਸਾਲਾ ॥ ੭ ॥ ਜਹਿਂ ਦੁੰਬੇ ਚਾਰਨ ਕੋ ਛੋਰੇ । ਜਾਇ ਸਮ੍ਹਾਰਿ[10] ਲੇਹੁ ਤਿਹ ਠੌਰੇ।ਇਹ ਤੇਰੇ ਉਰ ਦਯਾ ਨ ਆਈ।ਕਰੀਏ ਸੰਤਨ ਸੇਵਾ ਚਾਈ* ॥ ੮ ॥ ਬਹੁਰੋ[11]ਕਹਤਿ ਦੇਖ ਕੇ[12]ਬੈਨਾਂ । ਹਿਰਦੇ ਪਰਮੇਸ਼ੁਰ ਕੋ ਭੈ ਨਾ'।ਸੁਨਤਿ ਅਯਾਲ ਗਯੋ ਤਿਹ ਓਰੇ[13]।ਜਿਹਠਾਂ ਦੁੰਬੇ ਚਰਨੇ ਛੋਰੇ ॥ ੯ ॥ ਜਬਹੀ ਜਾਇ ਬਿਲੋਕਨ ਕੀਨੇ । ਪਰੇ ਧਰਾ ਪਰ ਪ੍ਰਾਨਨ ਹੀਨੇ । ਦੇਖਤਿ ਹੀ ਹਿਰਦੇ ਬਿਸਮਾਨਯੋ ।–ਭਾ ਅਚਰਜ ਕੁਛ ਜਾਇ ਨ ਜਾਨਯੋ

[1]ਦਾਸਾਂ ਦੇ ਮਨ ਪ੍ਰਸੰਨ ਕਰਨ ਵਾਲੇ। [2]ਸੋਖੇ। [3]ਔਖੇ। [4]ਰਸਤੇ। [5]ਜਦ ਚਾਨਣ ਹੋਇਆ। [6]ਦੁੰਬੇ ਚਾਰਨ ਵਾਲਾ। [7]ਕਿਸ ਦਾ ਮਾਲ ਲੈ ਜਾਣਾ ਤੱਕਦੇ ਹੋ। [8]ਆਣ ਛਪੇ ਹੋ। [9]ਥੋੜਾ ਜਿਹਾ। [10]ਸੰਭਾਲ। [11]ਸਗੋਂ। [12]ਦੁਖਾਉਣ ਵਾਲੇ। [13]ਉਸ ਪਾਸੇ। *ਪਾ:–ਕਾਈ।

॥੧੦॥ਜੇ ਦੁੰਬਨ ਕੇ ਖਾਵੰਦ ਅਹਿਹੈਂ। ਤ੍ਰਿਨ ਸੋਂ ਜਾਇ ਬੈਨ ਕੋ ਕਹਿਹੈਂ[1]?। ਬਾਂਧਿ ਲੇਹਿੰ ਮੇਰੋ ਪਰਵਾਰਾ। ਤਿਨਤੇ ਕਰੈ ਕੌਨ ਛੁਟਕਾਰਾ--॥ ੧੧॥ ਮੂਰਖ ਅਧਿਕ ਬਿਸੂਰਨ[2] ਲਾਗਾ। ਚਿੰਤਾ ਕਰਤਿ ਧੀਰ ਉਰ ਭਾਗਾ।ਕਰਤਿ ਬਿਚਾਰ ਰਿਦੈ ਅਸ ਆਈ।-ਮੈਂ ਸੰਤਨ ਸੋਂ ਪਰੁਖ[3] ਅਲਾਈ ॥੧੨॥ ਤਿਹ ਦੁਖਾਇ ਮੈਂ ਇਹ ਫਲ ਪਾਵਾ--। ਕਰਿ ਨਿਰਨੈ ਐਸੇ ਠਹਿਰਾਵਾ। ਤੂਰਨ ਦੌਰ ਜਿ ਬਹੁ ਅਕੁਲਾਵਾ[4]। ਆਇ ਗੁਰੂ ਪਗ ਸੀਸ ਝੁਕਾਵਾ ॥੧੩॥ਪਰਜੋ ਰਹਜੋ ਨਹਿੰ ਉਠਤਿ ਉਠਾਯੋ । ਤਿਹ ਬਿਲੋਕਿ ਗੁਰ ਬੈਨ ਅਲਾਯੋ। 'ਕੋ ਕਾਰਜ ਬਿਗਰਜੋ ਹੈ ਤੇਰੋ?।ਮੁਰਿ[5] ਆਯੋ ਭੈ ਕੀਨ ਘਨੇਰੋ' ॥੧੪॥ 'ਸੁਨਹੁ ਸੰਤ ਜੀ ਕਹਾ ਬਖਾਨੌਂ[6] ।ਤੁਮ ਅੰਤਰ ਜਾਮੀ ਸਭਿ ਜਾਨੌਂ।ਤਦਪਿ ਆਪਨੈ ਬੂਝਨ ਕੀਨਾ। ਅਚਰਜ ਸੁਨਹੁ, ਕਹਉਂ ਹੈ ਦੀਨਾ ॥੧੫ ॥ ਮੈਂ ਥੋ ਦੁੰਬਨ ਕੇਰਿ ਚਰਾਵਾ। ਤਿਨਹਿ ਛੋਰਿ ਤੁਮਰੇ ਢਿਗ ਆਵਾ।ਜਬ ਮੈਂ ਬੋਲਜੋ ਬਚਨ ਕਠੋਰੇ। ਤਬ ਹੀ ਮਰਿਗੇ ਦੁੰਬੇ ਮੋਰੇ ॥ ੧੬ ॥ ਬਖਸ਼ਹੁ ਜਿਤੋ ਕਰਜੋ ਅਪਰਾਧੂ। ਖਿਮਾ ਰੂਪ ਕਰੁਨਾਕਰ ਸਾਧੂ !। ਜੇ ਘਰਿ ਜਾਵੈਂ ਨਰ ਗਹਿੰ ਆਈ[7]। ਭਰੀਂ ਵਹਿਰ[8] ਪਰਵਾਰ ਗਹਾਈ[9] ॥ ੧੭ ॥ ਰਹਜੋ ਨ ਥਾਨ ਕਹੂੰ ਮੁਝ ਜਾਨੈ। ਸ਼ਰਨ ਅਯੋ ਮੈਂ*ਕ੍ਰਿਪਾਨਿਧਾਨੇ!। ਇਕ ਤੋ ਗਈ ਜੀਵਕਾ ਸਾਰੀ। ਦੁਤਿਯ ਗਹੈਂ ਨਰ ਦੇਵਹਿੰ ਗਾਰੀ[10]॥ ੧੮ ॥ ਸੁਨਿਕੈ ਕ੍ਰਿਪਾ ਕੀਨਿ ਗੁਨਖਾਨੀ। ਬਿਗਸਤਿ ਮੰਦ ਕਹੀ ਮ੍ਰਿਦੁ ਬਾਨੀ। 'ਜਹਾਂ ਮਰੇ ਹੈਂ ਦੁੰਬੇ ਤੋਰੇ। ਚਲਿਕਰਿ ਜਾਉ ਅਬੈ ਤਿਸ ਠੌਰੇ ॥੧੯॥ਵਾਹਿਗੁਰੂ ਮੁਖ ਨਾਮ ਉਚਰਿਯੋ। ਦੁੰਬੇ ਸਰਬ ਜਿਵਾਇ ਉਠਰਿਯੋ'। ਸੁਨਤਿ ਬਚਨ ਹਿਰਦੇ ਹਰਖਾਨ॥ਕਰਿ ਬੰਦਨ ਗਮਨਜੋ ਤਿਹ ਥਾਨਾ ॥ ੨੦ ॥ 'ਵਾਹਿਗੁਰੂ' ਕਹਿ ਸਭੈ ਜਿਵਾਰੇ। ਉਠਿਕੈ ਚਰਨਿ ਲਗੇ[11]ਪੁਨ ਸਾਰੇ।ਇਸ ਪ੍ਰਕਾਰ ਕੋ ਅਚਰਜ ਦੇਖਾ।ਹਿਰਦੈ ਚੱਕ੍ਰਿਤ ਭਯੋ ਵਿਸ਼ੇਖਾ ॥ ੨੧ ॥ ਤਹਿੰ ਸਥਾਨ ਦੁੰਬੇ ਤਜਿ ਬ੍ਰਿੰਦਾ। ਬੈਠਜੋ ਨਿਕਟਿ ਆਨਿ ਸੁਖਕੰਦਾ । ਕਹੈ ਕਿ'ਅਬ ਮੈਂ ਕਹੂੰ[12]ਨ ਜਾਵੈਂ । ਤੁਮਰੇ ਪਗ ਕੀ ਸੇਵ ਕਮਾਵੈਂ' ॥੨੨॥ ਤਿਹ ਕਹਿ ਰਹੇ,ਨ ਗਯੋ ਅਵਾਸਾ। ਰਹਜੋ ਰੈਨ ਸਤਿਗੁਰ ਕੇ ਪਾਸਾ। ਭਈ ਭੋਰ ਦੁੰਬਨ ਕੇ ਮਾਲਿਕ। ਖੋਜਨ ਲਗੇ

[1]ਕੀ ਕਹਾਂਗਾ ? [2]ਝੁਰਨ। [3]ਕਠੋਰ। [4]ਵਿਆਕੁਲ ਹੋਇਆ। [5]ਮੁੜ। [6]ਕੀ ਦੱਸਾਂ। [7]ਆ ਕੇ ਫੜ ਲੈਣਗੇ। [8](ਜੇ) ਦੌੜ ਜਾਵਾਂ ਬਾਹਰ। [9]ਕੁਟੰਬ ਫੜਿਆ ਜਾਏਗਾ। [10]ਗਾਲੀ। [11]ਚੁਗਣ ਲਗ ਪਏ। [12]ਕਿਤੇ ਭੀ। *ਪਾ:-ਤੁਝ।

ਬਿਪਨ[1] ਤਤਕਾਲਕ॥੨੩॥ਸਤਿਗੁਰ ਨਿਕਟਕਿਤਿਕ ਨਰ ਆਏ।ਤਿਸਹਿ ਬਿਲੋਕਤਿ ਬੈਨ ਅਲਾਏ। 'ਜਵ ! ਤੂੰ ਬੈਠਿ ਰਹਜੋ ਇਹ ਥਾਏ। ਸਗਰੇ ਦੂੰਬੇ ਕਹਾਂ ਗਵਾਏ ? ॥ ੨੪॥ ਕਿਹ ਸਥਾਨ ਮਹਿੰ ਦੀਨ ਦੁਰਾਏ[2]। ਗਹਿ ਮਾਰਹਿੰ ਨਤੂ[3] ਦੇਹੁ ਬਤਾਏ[4]'। ਸੁਨਿ ਕਰਿ ਬੋਲਜੋ ਬਚਨ ਅਧਾਲੀ।'ਇਹਾਂ ਨ ਬੋਲਹੁ ਗਿਰਾ ਕੁਢਾਲੀ[5]*॥੨੫॥ ਸੰਤ ਨਿਕਟਿ ਕਲ ਮੈਂ ਜਬ ਆਵਾ। ਕਰੀ ਬਿਅਦਬੀ ਪੁਰੁਖ[6] ਅਲਾਵਾ ।ਭਾ ਤਤਛਿਨ ਦੂੰਬਨ ਕੋ ਨਾਸ਼ਾ। ਤਿਨ ਪਿਖਿ ਪੁਨ ਆਯੋ ਇਨ ਪਾਸਾ ॥੨੬॥ ਆਨਿ ਬੇਨਤੀ ਕੀਨਿ ਅਗਾਰੀ।ਬੰਦੋ ਚਰਨ ਮਹਾਂ ਸੁਖਕਾਰੀ । ਸੁਨਤਿ ਸੰਤ ਇਨ ਬਚਨ ਉਚਾਰੇ ।–ਵਾਹਿਗੁਰੂ ਕਹਿ ਲੇਹੁ ਜਿਵਾਰੇ–॥੨੭ ॥ ਜਾਇ ਤਹਾਂ ਸੋ ਬਿਧਿ ਮੈਂ ਕੀਨੋ। ਮਾਰੇ ਜਿਤੇ ਜਿਵਾਇ ਸੁ ਦੀਨੋ।ਇਹ ਮੂਰਤ ਹੈ ਆਪ ਖੁਦਾਇ।ਮੁਝ ਤੇ ਸੰਗ ਨ ਛੋਡਜੋ ਜਾਇ ॥੨੮॥ਦੂੰਬੇ ਚਾਰਨ ਤੁਮਰੇ ਤਜਾਗੇ।ਖੋਜਿ ਲੇਹੁ ਬਨ ਮੈਂ ਅਬ ਆਗੇ॥ ਮੋਰ ਭਰੋਸਾ ਛੋਰਿ ਬਹੋਰੀ। ਮਾਲ ਸੰਭਾਰਹੁ ਬਿਪਨ ਢੰਢੋਰੀ[7]॥੨੯॥ਮਾਨਵ ਸਰਬ ਸੁਨੇ ਬਿਸਮਾਨੇ । ਸਾਚ ਬ੍ਰਿਤਾਂਤ ਜਬਹਿ ਮਨ ਜਾਨੇ । ਗੁਰ ਪਦ ਬੰਦਨ ਕੀਨੀ ਸਭਿਹੀ । ਖੋਜਜੋ ਬਹੁਤ ਬਿਪਨ ਕੋ ਤਬਹੀ ॥ ੩੦ ॥ ਦੂੰਬੇ ਲੈ ਨਗਰੀ ਮਹਿੰ ਆਏ । ਜਸ ਗੁਰ ਕਾ ਤਬ ਬਢਜੋ ਮਹਾਏ[8]। ਸਭੀ ਲੋਗ ਮਿਲਿ ਚਰਨੀ ਲਾਗੇ । ਭੋਟਾ ਧਰਹਿੰ ਉਪਾਇਨ ਆਗੇ†॥੩੧॥ ਖੁਸ਼ੀ ਹੋਨਿ ਸ਼੍ਰੀ ਗੁਰ ਕੀ ਲਾਗੀ। ਪਾਹੁਲ ਲੇਨਿ ਲਗੇ ਬਡਿਭਾਗੀ। ਸਤਿਗੁਰ ਕੋ ਸਿਮਰਨ ਮੁਖ ਕਰਿਹੀਂ । ਸਰਬ ਬਿਕਾਰ ਰਿਦੈ ਪਰਹਰਿਹੀਂ ॥ ੩੨॥ ਪੁਰਿ ਮਹਿੰ ਗਵਨੇ ਪੁਨ ਗੁਨਖਾਨੀ । ਧਰਮਸਾਲ ਇਕ ਰਚੀ ਮਹਾਨੀ । ਨਾਮ ਦਾਨ ਇਸ਼ਨਾਨ ਦ੍ਰਿੜਾਯੋ । ਸਿੱਖੀ ਮਗ ਤਿਸ ਦੇਸ਼ ਚਲਾਯੋ॥੩੩॥ ਮਹਿਮਾ ਪੁਰਿ ਮਹਿੰ ਬਧੀ ਅਪਾਰਾ। ਲਿਖਹਿੰ ਸ਼ਬਦ ਗੁਰ ਕਰਹਿੰ ਉਚਾਰਾ। ਪਢਹਿੰ ਪ੍ਰੀਤ ਸੋਂ ਕੀਰਤਿ ਕਰਿਹੀਂ।ਸ਼੍ਰੀ ਨਾਨਕ ਮਹਿੰ ਸ਼ਰਧਾ ਧਰਿਹੀਂ॥੩੪॥ਭਯਿ ਇਕ ਪੰਡਿਤ ਰਹਤਿ ਸੁਜਾਨਾ। ਸਭਿ ਬਿਦਿਆ ਮੈਂ ਨਿਪੁਨ[9] ਨਿਧਾਨਾ[10]। ਸ਼੍ਰੀ

---

[1]ਬਨ। [2]ਛੁਪਾਏ। [3]ਨਹੀਂ ਤਾਂ। [4]ਦਸ ਦੇਹ। [5]ਖੋਟੀ। [6]ਕਠੋਰ। [7]ਮੰਗਲ ਵਿਚੋਂ ਢੂੰਡਕੇ। [8]ਬੜਾ ਹੀ। [9]ਚਤੁਰ। [10](ਵਿਦਜਾ ਦਾ) ਖਜ਼ਾਨਾ। *ਪਾਃ--ਕੁਚਾਲੀ।

†ਇਸ ਚੌਪਈ ਦਾ ਤਿੰਨ ਲਿਖਤੀ ਨੁਸਖਿਆਂ ਵਿਚ ਐਉਂ ਪਾਠ ਹੈ:--

ਦੂੰਬੇ ਲੇ ਨਗਰੀ ਮਹਿ ਗਏ। ਮਹਿਮਾ ਸ੍ਰੀ ਗੁਰ ਭਾਖਤ ਭਏ।
ਧਨੀ ਲੋਗ ਆਵਨ ਬਹੁ ਲਾਗੇ। ਭੈਂਟਾਂ ਧਰਹਿੰ ਉਪਾਯਨ ਆਗੇ॥੩੧॥

ਨਾਨਕ ਮਹਿਮਾ ਤਿਨ ਸੁਨੀ।–ਦਰਸ਼ਨ ਕਰੋਂ–ਰਿਦੈ ਅਸ ਗੁਨੀ ॥ ੩੫॥ ਪੁਸਤਕ ਲਦੇ ਉਸ਼ਟ[1] ਜਿਨ ਦੋਊ*। ਗਮਨਤਿ[2] ਸੰਗ ਰਹਤਿ ਹੈਂ ਸੋਊ। ਸਾਲਗਰਾਮ ਗਲੇ ਮਹਿੰ ਪਾਵਾ। ਤਨ ਮਹਿੰ ਦ੍ਵਾਦਸ਼[3] ਤਿਲਕ ਲਗਾਵਾ ॥੩੬॥ ਜਹਿੰ ਬੈਠੇ ਬੇਦੀ ਕੁਲ ਦੀਪਾ। ਸੋ ਪੰਡਿਤ ਚਲਿ ਆਇ ਸਮੀਪਾ। ਬੈਠਨੋ ਰਾਮ ਰਾਮ ਕੋ ਕਰਿ ਕੈ ।ਬਿੱਦਯਾ ਗਰਬ ਰਹਨੋ ਉਰ ਭਰਿਕੈ ॥੩੭॥ ਬੋਲਨੋ ਬਹੁਰੋ ਬਚਨ ਦੁਰਾਸਾ[4]।[5]ਸੈਤ ਹੋਇ ਕਿਉਂ ਖਾਵਤਿ ਮਾਸਾ?।ਕਿਉਂ ਤਨ ਊਪਰ ਚਰਮੰ[6] ਲੀਨਾ। ਇਹ ਤੁਮ ਕਰਮ ਵਿਪਰਜੈ ਕੀਨਾ[7] ॥੩੮॥ ਗੁਰ ਊਪਰ ਤਬ ਥੀ ਪੁਸ਼ਤੀਨੰ[8]।ਸੁਨਿ ਪੰਡਿਤ ਕੇ ਬਚਨ ਪ੍ਰਬੀਨੰ[9]।ਸਿੱਖਨਾ ਦੇਨਿ ਹੇਤੁ ਤਿਹ ਸੰਗਾ। ਉਚਰਨੋ ਸ਼ਬਦ ਸੁ ਪ੍ਰੇਮ ਉਮੰਗਾ ॥ ੩੯॥

ਸ਼੍ਰੀ ਮੁਖਵਾਕ:-- ਸਲੋਕੁ ਮਃ ੧ ॥

ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸ਼ਾਥ ॥ ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥ ੧ ॥ †

[1]ਊਠ। [2]ਚਲਦਿਆਂ। [3]ਬਾਰਾਂ ਅੰਗ ਜਿਨ੍ਹਾਂ ਤੇ ਵੈਸ਼ਨਵ ਤਿਲਕ ਲਾਂਦੇ ਹਨ:--ਮੱਥਾ, ਕੰਠ, ਛਾਤੀ, ਪੇਟ, ਦੋ ਵਖੀਆਂ, ਦੋ ਮੋਢੇ, ਦੋਇ ਬਾਹਵਾਂ, ਪਿਠ ਤੇ ਲਕ। [4]ਖੋਟਾ। [5]ਚੰਮ। [6]ਪੋਸਤੀਨ, ਸਮੂਰ। [7]ਪ੍ਰਬੀਨ (ਗੁਰੂ ਜੀ) ਨੇ।

*ਆਮ ਤੌਰ ਤੇ ਕਸ਼ਮੀਰ ਵਿਚ ਊਠ ਨਹੀਂ ਸਨ ਹੁੰਦੇ, ਮੁਰਾਦ ਹੈ ਇੰਨੇਂ ਪੁਸਤਕ ਜਿੰਨੇ ਦੇ ਊਠ ਚੁੱਕ ਸਕਣ। ਪਰੰਤੂ ਕਿਸੇ ਖਾਸ ਖਾਸ ਹਾਲ ਵਿਚ ਊਠ ਦਾ ਹੋਣਾ ਅਸੰਭਵ ਬੀ ਨਹੀਂ, ਅਜ ਕਲ ਊਠ ਓਥੇ ਵੇਖੀਦੇ ਹਨ। ਹੋ ਸਕਦਾ ਹੈ ਕਿ ਗੁਜਰ ਤ ਦਾ ਰਸਤਾ ਕਾਫੀ ਚੌੜਾ ਹੋਵੇ ਤੇ ਉਸ ਸਮੇਂ ਬਾਰ ਧਰਦਾਰੀ ਹੋਠੋਂ ਪਹਾੜਾਂ ਤੇ ਊਠਾਂ ਪਰ ਜਾਂਦੀ ਹੋਵੇ।

†ਇਕ ਨੁਸਖੇ ਵਿਖੇ ਇਸ ਸ਼ਬਦ ਦੀ ਥਾਂਵੇ ਇਹ ਸ਼ਬਦ ਹੈ:--ਸਲੋਕ ਮਹਲਾ ੩ ॥ ਗੁਰ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥ ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥ ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥ ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥ ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਹੇ ਮਿਰਗ ਜਿਉ ਸਿਰਿ ਦਿਸੈ ਜਮਕਾਲੁ ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ ਚੂਕੇ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥ ੧ ॥

[ਬਾਕੀ ਟੁਕ ਛਬੀ ਦੱਖੋ ਪੰਨਾ ਅੱਗਲਾ

ਦੋਹਰਾ॥'ਸੁਨਿ ਪੰਡਿਤ! ਬਿਨ ਸਤਿਗੁਰੂ ਮਾਰਗ ਹਾਥ ਨ ਆਇ। ਬਿਨ ਤਾਰੀ ਤਾਰੋ ਭਿਰਨੋ[1] ਖੁਲੈ ਨ, ਕਰੋ ਉਪਾਇ ॥ ੪੦॥ ਚੌਪਈ॥ ਪੂਰਨ ਪੁੰਜ ਪੁੰਨ ਜਬ ਹੋਇ। ਮਿਲਹਿ ਗੁਰੂ ਉਪਦੇਸ਼ਹਿ ਸੋਇ। ਸਾਰਾਸਾਰ[2] ਲਖਾਵੈ ਜਬੈ। ਗ੍ਰਹਨ ਤਜਾਗਨੋ[3] ਜਾਨੈ ਤਬੈ ॥ ੪੧ ॥ ਮਿਟੈ ਭਰਮ ਚਿਤ ਸ਼ਾਂਤੀ ਪਾਇ। ਅਨਿਕ ਕਲਪਨਾ ਰਿਦੈ ਨਸਾਇ। ਵਹਿਰ ਬੇਖ ਪਰ ਦ੍ਰਿਸ਼ਟਿ ਨ ਧਾਰੈ। ਅੰਤਰ-ਮੁਖੀ ਬ੍ਰਿੱਤਿ ਕੋ ਪਾਰੈ[4] ॥੪੨॥ ਸੁਨਿ ਪੰਡਿਤ! ਉਰ ਲੇਹੁ ਬਿਚਾਰੀ। ਜਬ ਲੌ ਮਨ ਹੈ ਬਿਸ਼ੈ ਬਿਕਾਰੀ। ਵਹਿਰ ਭੇਖ ਤਬ ਲੌ ਸਭਿ ਕਾਚਾ। ਸਾਚ ਸੰਗ ਰੰਚਿਕ ਨਹਿੰ ਰਾਚਾ ॥੪੩॥ ਸਹਹਿ ਸੀਸ ਜਮ ਡੰਡ ਬਿਸਾਲਾ। ਸਦਾ ਫਸੇ ਤ੍ਰਿਸ਼ਨਾ ਕੇ ਜਾਲਾ। ਕਾਮ ਕ੍ਰੋਧ ਮਦ ਮਾਨ[5] ਮਲੀਨੇ। ਨਿਜ ਸਰੂਪ ਲਖਹਿੰ ਨ ਮਤਿ ਹੀਨੇ ॥੪੪॥ ਪੂਰਬ ਪੁੰਨ ਪੁੰਜ ਹੈਂ ਜਬਿਹੀ। ਮਿਲਹਿ ਕ੍ਰਿਪਾ ਕਰਿ ਸਤਿਗੁਰੁ* ਤਬਿ ਹੀ। ਨਿਜ ਸਰੂਪ ਕੋ ਦੇਹਿੰ ਦਿਖਾਈ। ਭਰਮ ਕਰਮ ਤੇ ਲੇਹਿੰ ਛੁਡਾਈ ॥੪੫॥ ਹੰਤਾ ਤਜਾਗ ਸਰਬ ਦੁਖ ਹਰਿਹੀਂ[6]। ਪਰਾਲਬਧ ਸੋਂ ਕੂੰਚਨ[7] ਕਰਿਹੀ। ਕਾਹਿ[8] ਵਸਤੁ ਕੀ ਕਰਹਿ ਨ ਆਸਾ। ਰਿਦੈ ਅਨੰਦ ਸਦੀਵ ਨਿਰਾਸਾ[9] ॥੪੬॥ ਇਉਂ ਸੁਨਿ ਪੰਡਿਤ ਬੰਦਨ ਕੀਨੀ। ਰਿਦੈ ਦ੍ਰੈਤ ਮਤਿ ਰਹਿ ਗੀ ਭੀਨੀ[10]। ਅੰਤਰ ਜਾਮੀ ਜਾਨੀ ਉਰ ਕੀ। ਅਸ ਕੋ ਤਾਬ[11] ਸਹੈ ਸਤਿਗੁਰ ਕੀ ॥੪੭॥ ਕਹਯੋ ਬਚਨ[12] 'ਪੰਡਿਤ ! ਕਿਤ ਜਾਵਹੁ[13]। ਅਪਨੋ ਗੁਰੂ ਕਰੋ ਜਿਤ ਪਾਵਹੁ[14]'। [15]'ਸੁਨਹੁ ਸੰਤ! ਅਬ ਕਿਹਠਾਂ ਜਾਈ ? । ਗੁਰੂ ਕਰੋਂ, ਤੁਮ ਦੇਹੁ ਬਤਾਈ' ॥੪੮॥ ਸੁਨਿ ਪੁਨ ਬੋਲੇ ਕ੍ਰਿਪਾਨਿਧਾਨਾ। 'ਇਤ ਦਿਸ਼ ਜਾਹੁ ਬਡੀ ਉਦਿ-ਆਨਾ। ਬੈਠੇ ਸੰਤ ਚਾਰ ਤਿਹ ਥਾਈਂ। ਤਿਨ ਪੂਛਹੁ ਸੋ ਦੇਹਿੰ ਬਤਾਈ' ॥੪੯॥ ਤਬ ਪੰਡਿਤ ਗਮਨਯੋ ਤਿਸ ਪਾਸਾ†। ਦੇਖੇ ਜਾਇ ਸੰਤ ਸੁਖਰਾਸਾ। ਕਹੀ ਹਕੀਕਤ[15] ਬੰਦਨ ਕਰਿਕੈ। ਦੁਬਿਧਾ ਰਹਯੋ ਰਿਦੇ ਮਹਿੰ ਭਰਿਕੈ ॥ ੫੦ ॥

---

[1]ਕੁੰਜੀ ਬਿਨਾਂ ਬੰਦ ਹੋਯਾ ਜੰਦਰਾ। [2]ਸੱਚ ਝੂਠ। [3](ਕੀਹ) ਰਖਣਾ ਹੈ (ਕੀਹ) ਤਿਆਗਣਾ ਹੈ। [4]ਪਾਲਦਾ ਹੈ। [5]ਹੰਕਾਰ ਦੇ ਮਦ ਕਰ। [6]ਨਾਸ਼ ਕਰ ਦੇਂਦੇ ਹਨ। [7]ਭੋਗਨਾ। [8]ਕਿਸੇ। [9]ਦ੍ਵੈਤ ਵਾਲੀ ਮੱਤ ਭਿਜੀ ਰਹਿ ਗਈ। [10]ਤਾਕਤ। [11]ਗੁਰੂ ਜੀ ਨੇ ਬਚਨ ਕਹਿਆ। [12]ਕਿਧਰੇ ਜਾਓ। [13]ਗੁਰੂ ਧਾਰਨ ਕਰੋ ਜਿਥੋਂ ਮਿਲੇ। [14]ਪੰਡਿਤ ਬੋਲਿਆ। [15]ਹਾਲ।

*ਪਾਃ—ਕ੍ਰਿਪਾਲ ਸਤਿਗੁਰੂ। †ਪਾਃ—ਤਿਸ ਆਸਾ।

[ਪਿਛਲੇ ਪੰਨੇ ਦਾ ਬਾਕੀ ਸ਼ਬਦ]

ਮਹਲਾ ੧ ॥ ਹੋਕੋ ਪਾਧਰੁ ਹੋਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥ ੨ ॥ [ਵਾਰ ਮਲਾਰ ਮਃ੧

ਬੋਲੇ ਸੰਤ ਜ਼ਾਨਿ ਤਿਹ ਹੇਤਾ।'ਤਵ ਗੁਰ ਆਗੇ ਬੀਚ ਨਿਕੇਤਾ*।ਨਿਸਦਿਨ ਜਾਂ ਮਹਿੰ ਰਹਿੰ ਹਿਤ ਧਾਰੀ।ਕਰਹੁ ਗੁਰੂ ਤਿਹ ਜਾਇ ਅਗਾਰੀ'॥੫੧॥ਸੁਨਿ ਪੰਡਿਤ ਆਗੈ ਜਬ ਗਏ'।ਇਕਮੰਦਿਰ ਤਬ ਦੇਖਤਿ ਭਏ।ਤਿਹ ਮਹਿੰਦੇਖੀ ਸੁੰਦਰ ਨਾਰੀ।ਭੂਖਨ ਕੇਰ ਸਿੰਗਾਰ ਸਿੰਗਾਰੀ[1]॥੫੨॥ਬਸਤ੍ਰ ਕਸੁੰਭੀ ਪਹਿਰੇ ਸਾਰੇ।ਖਿਲਤ[2]ਇਕੇਲੀ ਅਨਦ ਮਝਾਰੇ। ਪੰਡਿਤ ਹਿਰਦੈ ਅਸ ਅਨੁਮਾਨੀ। -ਸ਼ਕਤਿਵਾਨ ਇਹ-ਅਸ† ਪਹਿਚਾਨੀ॥੫੩॥ ਸਿਰ ਨਿਵਾਇ ਜਬ ਬੰਦਨ ਕੀਨੀ।ਤਿਹ ਪਨਹੀ[3] ਇਹਕੇ ਸਿਰ ਦੀਨੀ। ਤਿਹ ਊਪਰ ਬਸ ਚਲਤਿ ਨ ਕੋਊ।ਹਟਸੋ ਬਿਸੂਰਤਿ ਪਾਛੇ ਸੋਊ॥੫੪॥ਸੰਤਨ ਕੇ ਸਮੀਪ ਜਬ ਆਯੋ।ਹਸੇ ਬਿਲੋਕਤਿ ਬਚਨ ਅਲਾਯੋ। 'ਕਿਉਂ ਤੂਰਨਤੂੰ ਮੁਰਿਕੈ ਆਵਾ?ਕਿਯੋ[4]ਗੁਰੂ, ਕੈ ਤੋਹਿ ਨ ਪਾਵਾ ?'॥੫੫॥ਪੰਡਿਤ ਲੱਜਿਤ ਬੋਲਜੋ ਬਾਨੀ। 'ਤਿਹ ਘਰ ਮਹਿੰ ਇਕ ਨਾਨਿ ਮਹਾਨੀ।ਕ੍ਰੂਰ ਸੁਭਾਵ ਅਹੈ ਜਿਸ ਕੇਰਾ। ਥੇਮੁਹਤਾਜਹਿ ਮਾਨ ਘਨੇਰਾ[5] ॥੫੬॥ ਸੁਨਿੰ ਸੰਤਨ ਪੁਨ ਬੈਨ ਅਲਾਯੋ।'ਸੋਊ ਗੁਰੂ ਤਵ, ਜਿਹ ਮਨ ਲਾਯੋ। ਨਿਸਾ ਦਜੋਸ ਜਿਹ ਕੀ ਲਿਵ ਉਰਮੈਂ । ਲਖੀਯੈ ਸੋ ਲਖਮੀ[6] ਤਿਹ ਘਰ ਮੈਂ ॥੫੭॥ ਜਿਹ ਕੋ ਪਾਇ ਨਹੀਂ ਤ੍ਰਿਪਤਾਨਾ। ਤ੍ਰਿਸ਼ਨਾ ਅਧਿਕਹਿ ਅਧਿਕ ਬਧਾਨਾ[7]।ਸ਼੍ਰੀ ਨਾਨਕ ਗਤਿਦਾ ਕੋ ਤਜਾਗੀ । ਭਰਮਤਿ ਫਿਰਤਿ ਅਪਰ ਅਨੁਰਾਗੀ[8]॥੫੮॥ਜਾਇ ਛਿਮਾਪਨਕੋ ਕਰਿਵਾਵਹੁ।ਸ਼ਰਧਾ ਧਰਿ ਅਡੋਲ ਮਨਲਾਵਹੁ।ਕਰਹੁ ਗੁਰੂ,ਗਤਿਹੋਵਹਿ ਤੇਰੀ।ਬਹੁਰ ਨਪਾਵਹਿੰ ਜਗ ਮਹਿੰ ਫੇਰੀ'॥੫੯॥ ਸੁਨਿ ਪੰਡਿਤ ਸ਼ਰਧਾ ਧਰਿ ਭੂਰੀ। ਆਨਿ ਲੀਨਿ ਪੰਕਜ ਪਦ ਧੂਰੀ।ਉਰ ਤੇ ਸਗਰੀ ਦ੍ਵੈਤ ਬਿਸਾਰੀ।ਪਾਹੁਲ ਲੇਨਿ ਭਯੋ ਅਧਿ-ਕਾਰੀ॥੬੦॥ ਸ਼੍ਰੀਗੁਰ ਕਰਿ ਇਉਂ ਦੁਰਮਤਿ ਦੂਰੀ[9]।ਦੇਤਿ ਭਏਪਦ ਪਾਹੁਲ ਰੂਰੀ। ਧੂਮਸਾਲਾ ਮਹਿੰ ਸੋ ਬੈਸਾਯੋ‡ । ਨਾਮ ਦਾਨ ਇਸ਼ਨਾਨ ਦ੍ਰਿੜਾਯੋ ॥

[1]ਗਹਿਣਿਆਂ ਦੇ ਸ਼ਿੰਗਾਰ ਨਾਲ ਸ਼ਿੰਗਾਰੀ ਹੋਈ । [2]ਖੇਡਦੀ। [3]ਜੁੱਤੀ। [4]ਧਾਰਨ ਕੀਤਾ । ਪਏ ਪਰਵਾਹ ਤੇ ਹੰਕਾਰਨ ਹੈ । [6]ਮਾਇਆ । [7]ਵਧਾ ਲਈ ਹੈ। [8]ਹੋਰਨਾਂ ਦਾ ਪ੍ਰੇਮੀ ਹੋਕੇ । [9]ਗੁਰੂ ਨਾਨਕ ਜੀ ਨੇ ਇਸ ਤਰ੍ਹਾਂ ਉਸ ਦੀ ਦੁਰਮਤੀ ਦੂਰ ਕਰਕੇ ।

*ਪੁਰਾਤਨ ਜਨਮ ਸਾਖੀ ਵਿਚ ਏਥੇ ਮੰਦਰ ਲਿਖਿਆ ਹੈ । †ਪਾਃ—ਅਤਿ ।

‡ਇਹ ਸਾਖੀ ਪੁਰਾਤਨ ਜਨਮ ਸਾਖੀ ਵਿਚ ਵੀ ਹੈ । ਬ੍ਰਹਮ ਦਾਸ ਬੀਜ ਬਿਹਾੜੇ ਦਾ ਵਾਸੀ ਸੀ ਜੋ ਮਾਰਤੰਡ ਚਸ਼ਮੇ ਤੇ ਸ੍ਰੀਗੁਰਾਂ ਨੂੰ ਮਿਲਿਆ, ਚਸ਼ਮੇ ਦੇ ਤਲਾਉ ਵਿਚਕਾਰ ਥੜਾ ਸੀ ਜਿੱਥੇ ਸ੍ਰੀਗੁਰਾਂ ਨਾਲ ਵਿਚਾਰ ਹੋਈ, ਥੜਾ ਹੁਣ ਢੱਠਾ ਪਿਆ

[ਬਾਕੀ ਟੁਕ ਚੌਥੇ ਅਗਲੇ ਪੰਨੇ ਦੇ ਹੇਠ]

੬੧॥ਸਿੱਖੀ ਮਗ ਮਹਿੰ ਬਹੁ ਨਰ ਆਏ।ਸਿਮਰਹਿੰ ਸਤਿਗੁਰ ਕੋ ਲਿਵਲਾਏ। ਕਿਤਿਕ ਦਿਵਸ ਗੁਰ ਰਾਖਜੋ ਡੇਰਾ । ਭਾਉ ਭਗਤਿ ਵਿਸਤਾਰ ਘਨੇਰਾ॥ ੬੨ ॥ ਤਹਿੰ ਤੇ ਬਿਦਾ ਹੋਇ ਬਰਿਆਈ[1]।ਅਪਰ ਥਾਨ ਗਮਨੇ ਜਗਸਾਈਂ। ਅਨਿਕ ਨਰਨਿ ਕੋ ਕੀਨ ਉਧਾਰਾ । ਗਰਬਨਿ[2] ਕੋ ਜਿਨਿ ਗਰਬ ਨਿਵਾਰਾ ॥੬੩॥ਦੋਹਰਾ॥ਸਿੰਧ ਮਹਾਂ ਨਦਿ[3] ਕੇ ਉਰੇ ਪਚਿਸ* ਕੋਸ ਪਰ ਥਾਂਨ । ਗਿਰ ਊਚੋ ਕੋਸਕ[4] ਤਹਾਂ ਦੇਖਜੋ ਕ੍ਰਿਪਾ ਨਿਧਾਨ ॥੬੪॥ ਚੌਪਈ॥ ਤਰੁਵਰ ਹਰਿਤ ਤਰੇ[5] ਥਲ ਸੁੰਦਰ। ਬੈਠੇ ਗੁਰੂ ਸਗਲ ਗੁਨ ਮੰਦਿਰ। ਸਹਿਜ ਸੁਭਾਇਕ ਕੇਤਿਕ ਕਾਲਾ। ਬੀਤ ਗਯੋ ਤਿਸ ਥਾਨ ਕ੍ਰਿਪਾਲਾ॥੬੫॥ਮਰਦਾਨੇ ਕੋ ਜਲ ਕੀ ਚਾਹੁ ॥ ਭਯੋ ਤ੍ਰਿਖਾਤੁਰ ਕਹਿ ਗੁਰ ਪਾਹੁ । "ਹੇ ਪ੍ਰਭੁ ਇਹਾਂ ਨੀਰ ਨਹਿੰ ਨੇਰੈ । ਕਰਨ ਪਾਨ[6] ਕੀ ਇੱਛਾ ਮੇਰੈ ॥੬੬॥ ਰਾਵਰ ਕੋ ਸਭਿ ਗਯਾਤਾ ਅਹੈ। ਕਰਹੁ ਬਤਾਵਨ ਜਿਹਠਾਂ ਲਹੈਂ[7]। ਜੋ ਨੇਰੈ ਨਹਿੰ, ਚਲਹੁ ਅਗਾਰੀ । ਬੈਠਹੁ ਤਹਿੰ ਜਹਿੰ ਸੁੰਦਰ ਬਾਰੀ[8] ॥ ੬੭ ॥ ਸ਼੍ਰੀ ਨਾਨਕ ਸੁਨਿ ਕੈ ਕਹਿ ਬਾਨੀ।

[1]ਜੋਰੋ ਜੋਰੀ। [2]ਹੰਕਾਰੀਆਂ ਦਾ। [3]ਦਰਯਾ ਸਿੰਧ। [4]ਚੜ੍ਹਾਈ ਦੇ ਕੋਸ ਭਰ ਦੀ ਮੁਰਾਦ ਹੈ। [5]ਹੇਠ (ਪਹਾੜੀ ਤੋਂ)। [6]ਪੀਵਣ। [7]ਜਾਣਦੇ ਹੋ (ਅ) ਜਿਥੋਂ ਲੈ ਲਵਾਂ। [8]ਜਲ।

*ਪਾ:—ਪੰਚ। ਪੰਚ ਉਤਾਰੇ ਵਾਲਿਆਂ ਦੀ ਭੁੱਲ ਜਾਪਦੀ ਹੈ।

[ਪਿਛਲੇ ਪੰਨੇ ਦੀ ਬਾਕੀ ਟੁਕ]

ਪਾਣੀ ਵਿਚ ਦਿਸਦਾ ਹੈ। ਚਸ਼ਮੇ ਦੇ ਕਿਨਾਰੇ ਸੱਤ ਧਰਮਸਾਲਾ ਹੈਸਨ ਤੇ ਛੇ ਸਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਕਾਸ਼ ਹੁੰਦੇ ਸਨ। ਵੀਹ ਪੰਝੀ ਵਰਹੇ ਹੋਏ ਤਾਂ ਇਕ ਧਰਮਸਾਲਾ ਚਸ਼ਮੇ ਦੇ ਉਪਰ ਅਜੇ ਕਾਇਮ ਹੈਸੀ, ਜਿਨ੍ਹਾਂ ਨੇ ਤੱਕੀ ਹੈ ਦੱਸਦੇ ਹਨ। ਇਕ ਧਰਮਸਾਲ ਦੀ ਸਰਦਲ ਅਸਾਂ ਬਾਕੀ ਰਹੀ ਆਪ ਵੇਖੀ ਹੈ। ਹੁਣ ਕਿਨਾਰੇ ਤੋਂ ਪਰੇ ਛੋਟੀ ਜੇਹੀ ਥਾਂ ਵਿਚ ਧਰਮਸਾਲ ਹੈ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ। ਜਿਸ ਮੰਦਰ ਵਿਚ ਮਾਯਾ ਬ੍ਰਹਮ ਦਾਸ ਨੂੰ ਮਿਲੀ ਹੈ, ਓਹ ਕਰੇਵੇ ਦੇ ਉੱਤੇ ਮਾਰਤੰਡ ਦੇ ਢੱਠੇ ਮੰਦਰ ਤੋਂ ਮੁਰਾਦ ਜਾਪਦੀ ਹੈ ਜੋ ਚਸ਼ਮੇ ਤੋਂ ਦੋ ਕੁ ਮੀਲ ਤੇ ਹੈ, ਇਕ ਮਹਿਰਾਬ ੮੦ਕੁ ਫੁਟਮੰਦਰ ਦੀ ਅਜੇ ਖੜੀ ਹੈ,ਬਾਕੀ ਕਹਿੰਦੇ ਹਨ ਕਿ ਇਕ ਬੁਤ ਸ਼ਿਕਨ ਮੁਸਲਮਾਨ ਨੇ ਮੰਦਰ ਢਾਹਿਆ ਸੀ ਤੇ ਢੱਠੇ ਹੋਏ ਪੱਥਰ ਪਏ ਹਨ। ਅਯਾਲੀ ਦੀ ਸਾਖੀ ਇਸ ਚਸ਼ਮੇ ਦੇ ਪਿੱਛੇ ਪਹਾੜੀ ਉਤੇ ਹੋਈ ਜਾਪਦੀ ਹੈ, ਪਰ ਇਸ ਤੋਂ ਅਗੇਰੇ ਜਾਕੇ 'ਐਸ਼ ਮੁਕਾਮ' ਤੋਂ ਇਕ ਮੀਲ ਪਰੇ ਗਨੇਸ਼ ਪੁਰ ਬੰਗਲੇ ਦੇ ਲਾਗੇ ਸ਼ੱਕ ਪੈਂਦਾ ਹੈ ਕਿ ਸ਼ਾਯਦ ਅਯਾਲੀ ਦੀ ਸਾਖੀ ਏਥੇ ਵਰਤੀ ਹੈ। ਹੁਣ ਓਥੇ ਬਾਹਲੇ ਪੰਜਾਬੀ ਗੁੱਜਰ ਰਹਿੰਦੇ ਹਨ। ਕਸ਼ਮੀਰ ਵਿੱਚ ਗੁਰੂ ਜੀ ਸਾਰੇ ਫਿਰੇ ਹਨ। ਸ਼੍ਰੀ ਨਗਰ (ਤਾਰ ਘਰ ਦੇ ਕੋਲ) ਗੁਰੂ ਜੀ ਦਾ ਟਿਕਾਣਾ ਬਾਬਾ ਸ਼੍ਰੀ ਚੰਦ ਜੀ ਨੇ ਸੰਭਾਲਿਆ ਸੀ। ਹੁਣ ਉਸ ਥਾਂ ਨੂੰ ਸ਼੍ਰੀ ਚੰਦ ਜੀ ਦਾ ਚਿਨਾਰ ਆਖਦੇ ਹਨ। ਬਾਬਾ ਆਦਿ ਮੁਸਲਮਾਨ ਫਕੀਰ ਤੇ ਹੋਰ ਲੋਕੀ ਜੋ ਗੁਰੂ ਜੀ ਤੋਂ ਕਸ਼ਮੀਰ ਵਿਚ ਵਡੇਸਾਏ ਸਨ ਓਹ ਪ੍ਰਸੰਗ ਏਥੇ ਨਹੀਂ ਆਏ।

'ਕਰਹੁ ਪਾਨ ਇਤ ਹੀ ਢਿਗ ਪਾਨੀ। ਊਪਰ ਗਿਰਕੇ ਚਢਹੁ ਅਗਾਰੀ। ਤਹਿ ਢਕੀਰ ਇਕ ਵਲੀ ਕੰਧਾਰੀ॥੬੮॥ਤਪ ਕੋ ਕਰਤਿ ਪ੍ਰੀਤਿ ਕੋ ਲਾਇ। ਚਹੈ ਪ੍ਰਲੋਕ ਬਿਖੈ ਸੁਖ ਪਾਇ।ਤੁਰਕ ਦੇਹਿ ਸਮ ਸੋ ਹੈ ਤੇਰੀ।ਕਰਹੁ ਜਾਚਨਾ ਤਹਿ ਜਲ ਕੇਰੀ* ॥ ੬੯॥ ਕਰਿ ਕੈ ਪਾਨ ਆਇ ਹੈਂ ਜਾਵਦ। ਇਸ ਤਰੁ ਤਰੇ[1] ਟਿਕਹਿ ਹਮ ਤਾਵਦ[2]। ਸ਼੍ਰੀ ਗੁਰ ਤੇ ਸੁਨਿ ਕਰਿ ਤਬ ਚਾਲਾ। ਗਿਰ ਪਰ ਜਹਾਂ ਪੀਰ ਕੀ ਸ਼ਾਲਾ[3] ॥੭੦॥ ਸਨੈ ਸਨੈ ਚਲਿ ਕੈ ਮਰਦਾਨਾ। ਕਰਜੋ ਬਿਲੋਕਨ ਸੋ ਸ਼ੁਭ ਥਾਨਾ। ਵਲੀ ਕੰਧਾਰੀ ਬੈਠਜੋ ਜਹਾਂ। ਰਾਖਜੋ ਨੀਰ ਰੋਕਿ ਕੁਛ ਤਹਾਂ ॥ ੭੧ ॥ ਕਰੀ ਬੰਦਗੀ ਹ੍ਵੈ ਕਰਿ ਭੀਰਾ। 'ਮੁਝਕੋ ਤ੍ਰਿਖਾ, ਦੇਹੁ ਜਲ ਪੀਰਾ !। ਨਿਕਟ ਨ ਮੋਕੋ ਕਿਹ ਠਾਂ ਪਾਯੋ। ਯਾਂਤੇ ਚਲਿ ਸੁਨਿ ਸੁਧ ਮੈਂ ਆਯੋ' ॥੭੨॥ ਸੁਨਿ ਤਬ ਬੋਲਜੋ ਵਲੀ ਕੰਧਾਰੀ। 'ਕੌਨ ਦੇਸ਼ ਤੇ ਤੂੰ ਤ੍ਰਿਖ ਭਾਰੀ?। ਅਹੈ ਏਕਲੋ ਕੈ ਕਿਹ ਸੰਗਾ[4]?। ਇਤ ਦਿਸ਼ ਆਯੋ ਕਜੋ[5] ਇਸ ਢੰਗਾ[6]?' ॥੭੩॥ ਮਰਦਾਨੇ ਸਭਿ ਕਹਜੋ ਬ੍ਰਿਤਾਂਤ। 'ਤਪਾ ਗੁਰੂ ਨਾਨਕ ਬੱਖਸ਼ਾਤ । ਦੇਸ਼ ਪੰਜਾਬ ਲਖਹਿ ਸਭਿ ਕੋਈ । ਬਿਚਰਹਿ ਜਿਤ ਕਿਤ ਥਲ ਅਵਲੋਈ' ॥ ੭੪ ॥ ਹਿੰਦੂ ਤੁਰਕ ਸਰਬ ਹੀ ਮਾਨਹਿੰ । ਇਕ-ਗੁਰ-ਕਹਿੰ, ਇਕ-ਪੀਰ-ਬਖਾਨਹਿੰ । ਬਡ ਅਜ਼ਮਤੀ[7] ਪਰਹਿੰ ਤਿਨ ਪਾਇਨ। ਧਰਹਿੰ ਅਗਾਰੀ ਬ੍ਰਿੰਦ ਉਪਾਇਨ ॥ ੭੫ ॥ ਤਿਨ ਕੇ ਸੰਗ ਰਬਾਬੀ ਮੈਹੌਂ।ਸੁੰਦਰ ਸ਼ਬਦ ਗਾਵਨੇ ਕੈਹੌਂ। ਗਿਰ ਢਿਗ ਤਰੁਕੇ ਤਰ[8] ਸੋ ਬੈਸੇ। ਦਿਹੁ ਜਲ, ਮਮ ਪ੍ਰਸੰਗ[9] ਹੈ ਐਸੇ'॥੭੬॥ ਕੀਰਤਿ ਜਦ ਸ਼੍ਰੀ ਗੁਰੂ ਉਚਾਰੀ।ਸਹਿ ਨ ਸਕਜੋ ਉਰ ਵਲੀ ਕੰਧਾਰੀ।ਜਿਮ ਦ੍ਰਿਗ ਦੁਖ[10]ਤੇ ਸੰਕਟ ਪੈਹੈ। ਦੀਪਕ ਦੀਪਤਿ[11]ਨਹਿੰ ਨ ਸੁਹੈ ਹੈ[12]॥੭੭॥ਕਹੈ,'ਜੁ ਤਪਾ ਅਜ਼ਮਤੀ ਐਸੇ। ਕਜੋਂ ਨ ਮੰਗਾਵਹਿ ਜਲ ਜਹਿੰ ਬੈਸੇ?। ਜਿਸ ਮਹਿ ਅਜ਼ਮਤ ਕਹੈਂ ਗਹੀਰ[13]।ਸੰਗੀ ਇਮ ਜਾਚਤਿ ਫਿਰ[14]ਨੀਰ ॥੭੮॥ ਉਚਿਤ ਤ੍ਰਿਖਾਤੁਰ ਕੋ ਜਲ ਦੇਨਾ।ਅਬ ਨਹਿੰ ਦੇਉਂ,ਭਨੇ ਸੁਨਿ ਬੈਨਾ[15]?'।ਸੁਨਿ ਮਰਦਾਨਾ ਤਾਂਕੀ ਆਇਸੁ। ਸਕਲਾ ਅਪਨ ਬ੍ਰਿਤੰਤ ਬਤਾਇਸ[16] ॥ ੭੯ ॥ 'ਰਾਵਰ ਕੋ ਜਸੁ

[1]ਬ੍ਰਿੱਛ ਹੇਠ। [2]ਤਦ ਤਕ। [3]ਜਗਾ। [4]ਯਾ ਕਿਸੇ ਦੇ ਨਾਲ। [5]ਕਿਉਂ ਆਇਆ ਹੈਂ। [6]ਇਸ ਹਾਲੇ। [7]ਦੇਖਦੇ। [8]ਕਰਾਮਾਤੀ। [9]ਬ੍ਰਿੱਛ ਦੇ ਹੇਠਾਂ। [10]ਮੇਰਾ ਹਾਲ। [11]ਦੁਖਦੇ ਨੇਤ੍ਰਾਂ ਵਾਲੇ ਨੂੰ। [12]ਦੀਵਾ ਜਗਦਾ। [13]ਚੰਗਾ ਨਹੀਂ ਲਗਦਾ। [14]ਬੜੀ ਹੈ। [15]ਮੰਗਦਾ ਫਿਰਦਾ ਹੈ। [16](ਮੇਰੇ) ਆਖੇ ਵਾਕ ਸੁਣ ਲਏ ਨੀ ? [17](ਮਰਦਾਨਾ ਆਇਆ ਤੇ ਆ ਕੇ) ਦੱਸਿਆ (ਗੁਰੂ ਜੀ ਨੂੰ) ਸਾਰਾ ਆਪਣਾ ਬ੍ਰਿਤੰਤ। *ਭਾਵ, ਤੈਨੂੰ ਮੁਸਲਮਾਨ ਵੇਖਕੇ ਪਾਣੀ ਦੇ ਦੇਵੇਗਾ।

ਸੁਨਿ ਦੁਖ ਮਾਹਾ। ਜਨੁ ਬਿਰਹਨਿ ਮਨ ਸਸਿ ਬਹੁ ਦਾਹਾ[1]।–ਅਸ ਪੁਰ-ਸ਼ੋਤਮ ਸੰਗ ਜਿ ਠਾਨਾ। ਜਲ ਜਾਚਤਿ ਬਿਚਰਤਿ ਬਹੁ ਥਾਨਾ ॥੮੦॥ਕਯੋਂ ਨ ਨਿਕਾਸਹਿ ਨਿਕਟਿ ਸੁ ਨੀਰਾ?।ਜੇ ਅਜ਼ਮਤ ਕਰਿ ਹੋਹਿ ਗਹੀਰਾ–'।ਸ਼੍ਰੀ ਗੁਰ ਨਾਨਕ ਪੁਨ ਮੁਸਕਾਨੇ।ਭਨਯੋ ਸੁ 'ਤਿਸਕੇ ਮਾਂਨ ਮਹਾਨੇ ॥੮੧॥ਸਹਿ ਨਹਿੰ ਸਕਹਿ ਅਪਰ ਬਡ਼ਾਈ। ਮਤਸਰ ਪਾਵਕ ਤੇ ਤਪਤਾਈ। ਤੁਰਕ ਰੂਪ ਤੁੰ[2] ਤਿਹ ਢਿਗ ਜੈ ਕੈ। ਜਲ ਜਾਚਹੁ ਪੀਵਹੁ ਤ੍ਰਿਪਤੈਕੈ॥੮੨॥ਤੁਰਕ ਤੁਰਕ ਸੋਂ ਰਾਖਹਿ ਭਾਇ। ਨਿੰਮ੍ਰ ਹੋਹਿ ਲੀਜਹਿ ਜਲ ਜਾਇ'। ਗੁਰ ਆਇਸੁ ਤੇ ਪੁਨ ਮਰਦਾਨਾ। ਗਯੋ ਪੀਰ ਢਿਗ ਬਾਕ ਬਖਾਨਾ ॥ ੮੩ ॥ 'ਪਾਨ ਦਾਨ[3] ਕੋ ਫਲ ਅਧਿਕਾਈ। ਇਹਾਂ ਨ ਢਿਗ ਹੈ ਪਿਖੀ ਸਥਾਈ[4]। ਸੁਨਿ,ਕਰਿ ਕ੍ਰੋਧ,ਹਟਾਇ ਸੁ ਫੇਰ। 'ਤੋਹਿ ਨ ਜਲ ਦੇਵੋਂ ਕਿਸ ਬੇਰ ॥੮੪॥ ਅਜ਼ਮਤ ਕੋ ਕਹਿ ਬਾਕ ਜਨਾਵਤਿ[5]। ਪਿਯਨਹੇਤੁ"ਕਰ ਨੀਰ ਨ ਪਾਵਤ' । ਰਿਸ ਕੋ ਹੇਰਿ ਹਟਯੋ ਮਰਦਾਨਾ। 'ਨਹਿੰ ਦੇ ਜਲ' ਗੁਰ ਨਿਕਟਿ ਬਖਾਨਾ ॥੮੫॥ਸ਼੍ਰੀ ਨਾਨਕ ਸਭਿ ਅੰਤਰਜ਼ਾਮੀ।ਸਭਿ ਬਿਧਿ ਜਾਨਿ ਪੀਰ ਕੀ ਖਾਮੀ[6]। ਹੁਤੀ ਲਸ਼ਟਕਾ[7] ਹਾਥ ਮਝ਼ਾਰੀ। ਤਿਸ ਗਿਰ ਕੀ ਜਰ ਮਹਿੰ[8] ਤਬ ਮਾਰੀ ॥ ੮੬ ॥ ਸੀਤਲ ਜਲ ਨਿਰਮਲ ਤਿਸ ਕਾਲਾ । ਨਿਕਸਤਿ ਬਹਯੋ ਪ੍ਰਵਾਹੁ ਬਿਸਾਲਾ। ਵਲੀਕੰਧਾਰੀ ਕੋ ਜਲ ਜੇਤੋ । ਗਿਰ ਮਹਿੰ ਪ੍ਰਵਿਸ਼ ਸੁਸ਼ਕ ਗਾ[9] ਤੇਤੋ ॥ ੮੭ ॥ ਪਿਖਿ ਅਚਰਜ ਕੋ ਠਾਨਯੋ ਧਯਾਨਾ। ਤਪ ਬਲ ਤੇ ਸੁ ਬ੍ਰਿਤਾਂਤ ਪਛਾਨਾ। ਤਿਸ ਛਿਨ ਭਾਰੀ ਸਿਲਾ[10] ਬਿਸਾਲਾ। ਅਜ਼ਮਤ ਤੇ ਪ੍ਰਹਾਰਿ ਤਿਸ ਕਾਲਾ॥੮੮॥ਦਲੀ ਬੇਗ ਤੇ ਤਰੁ ਕੋ ਤੋਰਤਿ।ਮਗ ਮਹਿੰ ਅਪਰ ਸਿਲਨ ਕੋ ਫੋਰਤਿ । ਜਲ ਰੋਕਨ ਕੋ ਆਵਤਿ ਧਾਈ। ਬੱਜ੍ਰ ਸਮਾਨ ਸੁ ਨਾਦ ਉਠਾਈ ॥੮੯॥ਅਜ਼ਮਤ ਨਿਜ ਅਜ਼ਮਤ ਜੁਤਿ ਦੇਖੀ[11] । ਜਲਹਿ ਅਛਾਦਨ ਆਇ ਬਿਸ਼ੇਖੀ[12]। ਸ਼੍ਰੀ ਗੁਰ ਨੈ ਤਬ* ਹਾਥ ਪਸਾਰਾ[13]। ਤਿਸ

[1]ਐਉਂ ਬਹੁਤ ਸੜਿਆ ਜਿਵੇਂ ਬਿਰਹਨ ਦਾ ਮਨ ਚੰਦ ਵੇਖਕੇ (ਸੜਦਾ ਹੈ)। [2]ਭਾਵ-ਤੇਰੀ ਸ਼ਕਲ ਤੁਰਕਾਂ (ਮੁਸਲਮਾਨਾਂ) ਵਰਗੀ ਹੈ। [3]ਪਾਣੀ ਦੇਣ। [4](ਸਭ) ਥਾਂ ਵੇਖੀ ਹੈ ਏਥੇ ਪਾਣੀ ਨਹੀਂ ਹੈ। [5]ਪੀਵਣ ਵਾਸਤੇ। [6]ਕਚਿਆਈ। [7]ਸੋਟੀ। [8]ਜੜ੍ਹਾਂ ਵਿਚ। [9]ਚੜ੍ਹਕੇ ਸੁੱਕ ਗਿਆ। [10]ਪੱਥਰ। [11](ਵਲੀ ਕੰਧਾਰੀ ਦੀ) ਕਰਾਮਾਤ ਨੂੰ (ਗੁਰੂ ਜੀ ਨੇ) ਆਪਣੀ ਕਰਾਮਾਤ ਨਾਲ ਡਿਠਾ। (ਅ) (ਵਲੀ ਨੇ ਗੁਰੂ ਜੀ ਦੀ) ਅਜ਼ਮਤ ਡਿੱਠੀ ਸੀ ਹੁਣ ਆਪਣੀ ਅਜ਼ਮਤ ਵੇਖੀ (ਕਿ ਸਿਲਾ ਜਾ ਰਹੀ ਹੈ)। [12]ਬੜ੍ਹੀ (ਸਿਲਾ)। [13]ਹੱਥ ਫੈਲਾਇਆ। *ਪਾ:–ਨਿਜ।

ਆਵਤਿ ਕੇ ਕੀਨ ਅਗਾਰਾ ॥੯੦॥ਸਹਿਜ ਸੁਭਾਇਕ ਬੈਠੇ ਰਹੇ। ਸੋ ਰੋਕੀ, ਜਲ ਊਪਰ ਅਹੇ। ਮਹਾਂ ਪ੍ਰਵਾਹ ਨੀਰ ਕੋ ਚਾਲੇ। ਠਹਿਰੀ ਊਪਰ ਸਿਲਾ ਬਿਸ਼ਾਲੇ ॥ ੯੧ ॥ ਰੁਕਨੋ ਨ ਨੀਰ ਪੀਰ ਨੈ ਜਾਨੀ। ਨਿਜ ਅਜ਼ਮਤ ਪੁਨ ਲਾਇ ਮਹਾਨੀ।ਕਰੀ ਧਕਾਵਨ ਸਿਲਾ ਅਗਾਰੀ।ਸਗਰੋ ਓਜ[1]ਲਾਇ ਨਿਜ ਭਾਰੀ॥ ੯੨ ॥ ਹਾਥ ਬੱਜ੍ਰ ਸਮ ਧਸਨੋ ਮਝਾਰੀ। ਰਹੀ ਅਟਕ ਲਖਿ ਵਲੀ ਕੰਧਾਰੀ। ਅਪਨੀ ਸ਼ਕਤਿ ਅਲਪ[2] ਬੀਚਾਰੀ*। ਰੁਕ ਨਹਿੰ ਸਕਨੋ ਚਲੇ ਬਹੁ ਬਾਰੀ†॥੯੩॥ਅਬ ਲਗ ਥਾਨ‡ਬਿਦਤ ਜਗ ਮਾਂਹੀ।ਗੁਰ ਕਰ ਚਿੰਨ[3] ਲਖਨੋ ਸਿਲ ਮਾਂਹੀ।ਰਹੇ ਮਿਟਾਇ ਜਤਨ ਤੇ ਕੇਈ।ਰਹਨੋ ਸੁ ਚਿੰਨ ਹਾਰਿਗੇ ਤੇਈ॥੯੪॥ਜਲ ਪ੍ਰਵਾਹ ਤੈਸੀ ਬਿਧਿ ਅਹੈ।ਨਿਰਮਲ ਚਲਤਿ ਬਹੁਤ ਨਿਤ ਰਹੈ। ਅਲਪ ਆਪ ਕੋ ਪੀਰ ਪਛਾਨਾ। ਸ਼ੀਘ੍ਰ ਆਇ ਗੁਰ ਪਗ ਲਪਟਾਨਾ ॥ ੯੫ ॥ 'ਹੇ ਪ੍ਰਭੂ! ਖਤਾ ਬਖਸ਼ਿਯੋ ਮੋਹੀ। ਨਹੀਂ ਮਹਾਤਮ ਜਾਨਨੋ ਤੋਹੀ। ਹੋਇ ਪ੍ਰਲੋਕ ਸਹਾਇ ਬਿਸ਼ੇਸ਼ਾ। ਅਸ ਮੋਕਹੁ ਕੀਜੈ ਉਪਦੇਸ਼ਾ' ॥ ੯੬ ॥ ਇੱਤਯਾਦਿਕ ਬਿਨਤੀ ਬਹੁ ਕਰੇ। ਸ਼ਰਧਾ ਕੋ ਉਰ ਨਿਸ਼ਚਾ ਧਰੇ। ਤਬ ਸ਼੍ਰੀ ਗੁਰ ਉਪਦੇਸ਼ ਬਖਾਨਾ। 'ਤੈਂ ਮਤਸਰ ਦੁਖ ਨਾਹਕ[4] ਮਾਨਾ[5] ॥੯੭॥ ਜਿਸ ਮਹਿੰ ਪ੍ਰਾਪਤਿ ਕਿਛੂ ਨ ਹੋਇ।ਹਰਖ ਰਿਦੈ ਕਰਿ ਤਯਾਗਹੁ ਸੋਇ। ਹਰਦਮ ਯਾਦ ਖੁਦਾਇ ਕਰੀਜੈ।ਮਾਨੁਖ ਤਨ ਸਫਲੋ ਕਰਿ ਲੀਜੈ' ॥੯੮॥ਇੱਤਯਾਦਿਕ ਗੁਰ ਕਹਿਬੋ ਮਾਨਨੋ। ਪਦ ਪੰਕਜ ਪਰਣਾਮ ਸੁ ਠਾਨਨੋ। ਅਪਨੇ ਪੀਰ ਕਰੇ ਧਰਿ ਪ੍ਰੇਮਾ। ਪ੍ਰਾਪਤਿ ਭਈ ਅਧਿਕ ਤਿਸ ਛੇਮਾ[6]॥੯੯॥ ਦੋਹਰਾ ॥ ਰਹਨੋ ਪੀਰ ਤਿਸ ਥਾਂਨ ਹੀ ਗੁਰੂ ਕੀਨ ਪ੍ਰਸਥਾਨ[7]। ਹੈ ਅਬ ਲਗ ਸੋ ਜਗਤ ਮਹਿੰ ਜਲ ਪ੍ਰਵਾਹਿ ਤਿਸ ਥਾਨ ॥ ੧੦੦ ॥ ਚੌਪਈ ॥ ਜਹਿੰ ਕਾਬਲ

---

[1]ਬਲ। [2]ਤੁੱਛ। [3]ਹੱਥ ਦਾ ਨਿਸ਼ਾਨ। [4]ਐਵੇਂ। [5]ਮੰਨਿਆਂ ਹੈ। [6]ਮੁਕਤਿ। [7]ਚਲਣਾ।

*ਪਾਃ—ਅਲਪ ਤਬ ਜਾਨੀ। ਤੇ ਦੂਸਰੀ ਤੁਕ ਵਿਚ 'ਬਾਰੀ' ਦੀ ਥਾਂ 'ਪਾਣੀ' ਹੈ।

†ਇਕ ਲਿਖਤੀ ਨੁਸਖੇ ਵਿਚ ਜੋ ੧੯੬੩ ਦਾ ਹੈ ਇਹ ਪ੍ਰਸੰਗ ਹੈ ਨਹੀਂ, ਪਰ ਦੋ ਲਿਖਤੀ ਨੁਸਖਿਆਂ ਤੇ ਛਾਪੇ ਦੇ ਸਾਰਿਆਂ ਵਿਚ ਇਹ ਪ੍ਰਸੰਗ ਹੈ। ਜਿਨ੍ਹਾਂ ਵਿਚ ਹੈ, ਉਹਨਾਂ ਵਿਚੋਂ ਇਕ ਲਿਖਤੀ ਦਾ ਸੰਮਤ ੧੯੩੭ ਹੈ ਤੇ ਜਿਸ ਦਾ ਉਹ ਉਤਾਰਾ ਹੈ ਉਸ ਦਾ ਸੰਮਤ ੧੯੧੯ ਓਸੇ ਵਿਚ ਦਿੱਤਾ ਹੈ।

‡ਪੰਜਾਬ ਨੂੰ ਕਸ਼ਮੀਰ ਤੋਂ ਅਗੇ ਲੋਕੀ ਮੁਜ਼ੱਫਰਾਬਾਦ ਦੇ ਰਸਤੇ ਨਵੇਂ ਸ਼ਹਿਰ ਦੇ ਰਾਹ ਜੋ ਅਜ ਕੱਲ ਦੇ ਐਬਟਾਬਾਦ ਦੇ ਲਾਗੇ ਹੈ ਪੰਜੇ ਸਾਹਿਬ ਤੋਂ ਆਉਂਦੇਜਾਂਦੇ ਸਨ।ਹਸਨਅਬਦਾਲ

[ਬਾਕੀ ਟੁਕ ਏਥੇ ਅਗਲੇ ਪੰਨੇ ਵੇ ਹੈ]

ਕੋ ਨਗਰ ਸੁਹਾਵਾ। ਤਿਸ ਮਹਿੰ ਪ੍ਰਵਿਸ਼ੇ ਦੁਖ ਬਨ ਦਾਵਾ[1]। ਇਕ ਮਸੀਤ ਅਵਲੋਕੀ ਨੀਕੀ। ਬੈਠਕ ਹੁਤੀ ਤੁਰਕ ਸਭਿ ਹੀ ਕੀ ॥ ੧੦੧ ॥ ਤਿਸ ਕੇ ਮੱਧ ਜਾਇ ਕਿਯ ਡੇਰਾ। ਆਨ ਮੁਲਾਂ ਨੇ ਗੁਰ ਕੋ ਹੇਰਾ। ਬੋਲਯੋ 'ਕੌਨ ਕਹਾਂ ਤੇ ਆਏ ?। ਹਿੰਦੂ ਸੋ ਤੁਮ ਪਰਹੁ ਲਖਾਏ[2] ॥੧੦੨॥ ਇਹ ਤੁਰਕਨ ਕੋ ਥਾਨ ਮਹਾਨਾਂ। ਬੈਸਹੁ ਨਹਿੰ ਤੁਮ ਕਰਹੁ ਪਯਾਨਾ[3]। ਸ਼੍ਰੀ ਨਾਨਕ ਜੀ ਬੈਨ ਉਚਾਰੇ। 'ਮਾਰਗ ਚਲਤਯੋ ਪਗ ਹਮ ਹਾਰੇ[4] ॥੧੦੩ ॥ ਰਹਿਨੋ ਏਕ ਸਰਵਰੀ[5] ਸਾਰੀ। ਗਵਨੈਂ ਹੋਵਤਿ[6] ਭੋਰ[7] ਅਗਾਰੀ'। ਮੁੱਲਾਂ ਕਹੈ 'ਰਹਹੁ ਨਹਿੰ ਬੈਸੋ।ਹਿੰਦੂ ਰਹਿਨੇ ਦੇਉਂ ਨ ਕੈਸੇ ॥੧੦੪॥ਆਨ ਸਥਾਨ ਕਰੋ ਗੁਜ਼ਰਾਨਾ। ਕਹਾ ਮਾਨ ਮਮ, ਕਰੋ ਪਯਾਨਾ। ਆਇ ਤੁਰਕ ਕੋ[8]ਰਿਸ ਉਪਜੈ ਹੈ।ਬਾਂਹ ਪਕਰਿ ਕੈ ਤੁਰਤ ਉਠੈ ਹੈ ॥੧੦੫॥ਹਿੰਦੂ ਕੋ ਕਜ਼ਾ ਕਾਮ ਮਸੀਤੀ। ਉਠਿ ਕਰਿ ਚਲੇ ਜਾਹੁ ਭਲਿ ਰੀਤੀ।ਜੇ ਮਮ ਬਾਤ ਨ ਮਾਨਹੁ ਕਾਈ।ਪਕਰ ਬਾਂਹੁ ਮੈਂ ਦੇਉਂ ਉਠਾਈ' ॥ ੧੦੬ ॥ ਸੁਨਿ ਸ਼੍ਰੀ ਮੁਖ ਬਿਗਸੇ ਗੁਨ ਖਾਨੀ। ਸਾਥ ਮੁਲਾਨੇ ਬੋਲੇ ਬਾਨੀ। 'ਜੋ ਤੁਝ ਮੈਂ ਹੈ ਜੋਰ ਬਿਸਾਲਾ। ਥਿਰ[9] ਮਸੀਤ

---

[1]ਦੁਖਾਂ (ਰੂਪ) ਬਨ (ਨੂੰ ਨਾਸ਼ ਕਰਨ ਲਈ) ਦਾਵਾ (ਅਗਨੀ ਵਤ)। [2]ਜਾਣੇ ਪੈਂਦੇ ਹੋ। [3]ਚਰਨ ਸਾਡੇ ਥਕ ਗਏ ਹਨ। [4]ਰਾਤ। [5]ਜਾਣਾ ਹੋਵੇਗਾ। [6]ਸਵੇਰੇ। [7]ਕੋਈ। [8]ਟਿਕਾ ਕੇ।

ਹਵਾਲਾ [ਪਿਛਲੇ ਪੰਨੇ ਦੀ ਬਾਕੀ ਟੂਕ]

ਜਗਾ ਦਾ ਨਾਮ ਹੈ, ਓਸੇ ਪੀਰ ਦੇ ਨਾਮ ਤੇ ਇਥੇ ਇਕ ਪਹਾੜੀ ਹੈ, ਉਪਰ ਪੀਰ ਦੀ ਥਾਉਂ ਹੈ, ਲਗ ਪਗ ੩੫ ਬਰਸ ਹੋਏ ਤਾਂ ਓਥੋਂ ਦੇ ਮੁਸਲਮਾਨ ਮੁਜਾਵਰ ਤੋਂ ਬੀ ਅਸਾਂ ਇਹੋ ਸਾਖੀ ਸੁਣੀ ਸੀ ਜੋ ਇਥੇ ਵਰਣਨ ਹੋਈ ਹੈ ਕਿ ਵਲੀ ਕੰਧਾਰੀ ਨੇ ਪਾਣੀ ਦਾ ਨਾਕਾ ਬੰਦ ਕਰ ਲਿਆ ਸੀ ਤੇ ਮਰਦਾਨੇ ਨੂੰ ਪੀਣ ਜੋਗਾ ਪਾਣੀ ਨਹੀਂ ਦਿੱਤਾ ਸੀ, ਤੇ ਗੁਰੂ ਜੀ ਨੇ ਆਪਣੀ ਸ਼ਕਤੀ ਨਾਲ ਪਾਣੀ ਕਢ ਲਿਆ ਸੀ, ਤਦੋਂ ਪਹਾੜੀ ਤੋਂ ਚਸ਼ਮੇ ਤਕ ਸਿਲਸਲਾ ਪਹਾੜ ਦਾ ਜਾਰੀ ਸੀ ਤੇ ਪੱਥਰ ਦਾ ਰਿੜ੍ਹ ਕੇ ਆਉਣਾ ਸਾਫ ਸਹੀ ਦੇਂਦਾ ਸੀ, ਹੁਣ ਇਹ ਹਿੱਸਾ ਸਾਫ ਕਰ ਦਿੱਤਾ ਗਿਆ ਹੈ ਤੇ ਓਹ ਤਦ ਤੋਂ ਤੁਰਿਆ ਆਇਆ ਸਾਖੀ ਭਰਨ ਵਾਲਾ ਨਿਸ਼ਾਨ ਕਿ ਇਹ ਪੱਥਰ ਰਿੜ੍ਹਕੇ ਆ ਸਕਦਾ ਸਹੀ ਦੇਂਦਾ ਸੀ, ਗੁੰਮ ਕਰ ਦਿੱਤਾ ਗਿਆ ਹੈ ਤੇ ਨਵੀਆਂ ਉਸਾਰੀਆਂ ਨਾਲ, ਕੁਦਰਤੀ ਨਿਸ਼ਾਨ ਉਗਾਹੀ ਦੇ ਮਿਟ ਗਏ ਤੇ ਮਿਟ ਰਹੇ ਹਨ। ਕੁਦਰਤੀ ਰਮਣੀਕਤਾ ਤੇ ਟਿਕਾਣੇ ਦੀ ਸ਼ੋਭਾ ਚੂਨੇ ਇੱਟਾਂ ਦੇ ਉਸਾਰੇ ਟਿਕਾਣਿਆਂ ਨਾਲ, ਜੋ ਸੁੰਦਰਤਾ ਦਾ ਖਿਆਲ ਕੀਤੇ ਬਿਨਾਂ ਉਸਾਰੇ ਜਾ ਰਹੇ ਹਨ, ਗੁੰਮ ਹੋ ਰਹੀ ਹੈ। ਮੰਦਰ ਦੀ ਸੁੰਦਰਤਾ ਨੂੰ ਬੀ ਪਾਸੇ ਦੀਆਂ ਇਮਾਰਤਾਂ ਆਛਾਦਨ ਕਰ ਰਹੀਆਂ ਹਨ।

ਨਵੀਨ–ਹੁਣ (੧੯੩੫ ਈ: ਵਿਚ) ਖਾਸ ਮੰਦਰ ਬੀ, ਜਿਸ ਵਿਚ ਅਮੋਲਕ ਤਸਵੀਰਾਂ ਚਿੱਤ੍ਰਿਤ ਸਨ, ਢਾਹ ਕੇ ਨਵੇਂ ਸਿਰੇ ਉਸਾਰੀ ਜਾਰੀ ਹੈ।

ਰਾਖਹੁ ਇਸ ਕਾਲ॥੧੦੭॥ਜੋਥਿਰ ਰਹੀ ਨ,ਤਾਂ ਤੂ ਕੂਰ॥ਬੋਲਤਿ ਹੈ ਜੈਸੇ ਘਟ ਊਰ[1]। ਮੁੱਲਾਂ ਕਹੈ, 'ਸਥਿਰ, ਕਿਤ ਜਾਵਤਿ[2] ?। ਇਸ ਪ੍ਰਕਾਰ ਕਹਿ ਮੁਝਹਿ ਡਰਾਵਤਿ ॥੧੦੮॥ ਉਠਤਿ ਨਹੀ ਤੁਮ, ਬਿਨ ਸਚ ਦੇਖੇ'। ਕਹਿ ਅਸ ਕੀਨੋ ਕ੍ਰੋਧ ਵਿਸ਼ੇਖੇ । ਤਿਹ ਕੋ ਗੀਜਨ[3] ਕ੍ਰੋਧ* ਬਿਸਾਲਾ। ਚਢੇ ਮਸੀਤਹਿ ਪਰ ਤਤਕਾਲਾ ॥ ੧੦੯ ॥ ਹੈ ਆਰੂਢ ਜਬੈ ਚਲਾਈ। ਠਿਠਕਯੋ[4] ਮੁੱਲਾਂ ਰਿਦੈ† ਡਰਾਈ । ਚੱਕ੍ਰਿਤ ਭਏ ਦੇਖਿ ਨਰ ਸਾਰੇ । ਫਿਰਤ ਮਸੀਤੈ ਧਾਯ ਨਿਹਾਰੇ[5] ॥੧੧੦॥ ਕਾਬਲ ਕੇ ਚਹੁੰਫੇਰ ਫਿਰਾਈ‡। ਸੁਨਿ ਕਾਜ਼ੀ ਢਿਗ ਆਯੋ ਧਾਈ । ਪੀਰ, ਔਲੀਆ, ਕਿਧੌਂ ਖ਼ੁਦਾਇ। ਬੰਦਹਿੰ ਹਾਥ ਚਰਨ ਲਪਟਾਇ॥੧੧੧॥ਹੋਇ ਦੀਨ ਬਹੁਬਿਨੈ ਉਚਰਿਹੀ। ਲਖਿ ਅਜ਼ਮਤ,ਉਰ ਸ਼ਰਧਾ ਧਰਿਹੀ। 'ਅਬ ਮਸੀਤ ਕੋ ਚਲਤਿ ਟਿਕਾਵਹੁ। ਹਿਤ ਖੁਦਾਇ ਨਿਜ ਦਰਸ ਦਿਖਾਵਹੁ'॥੧੧੨॥ਗੁਰ ਮਸੀਤ ਤਿਸ਼ਟਾਈ[6] ਜਬਹੀ । ਨਗਰ ਲੋਕ ਆਵਤਿ ਭੇ ਤਬਹੀ । ਧਰਹਿੰ ਉਪਾਇਨ ਬੰਦਨਕਰਿਹੀਂ।'ਧੰਨ ਧੰਨ'ਪੁਨ'ਧੰਨ' ਉਚਰਿਹੀਂ॥੧੧੩॥ਅਉਘੜ ਅਪਨੋ ਨਾਮ ਕਹਾਯੋ । ਨਾਮ ਦਾਨ ਇਸ਼ਨਾਨ ਦ੍ਰਿੜਾਯੋ । ਚਰਨ ਕਮਲ ਗੁਰ ਕੋ ਜੋ ਥਾਮੂ।ਪੂਜਹਿ ਤੁਰਕ ਕਰਹਿੰ ਪਰਣਾਮੂ ॥੧੧੪॥ਦਹਿਨੋ ਚਰਨ ਕਮਲ ਤਿਹ ਕਾਲਾ।ਪੂਜਹਿੰਹਿੰਦੂ ਭਾਉ ਬਿਸਾਲ॥ਸਭਿਹਿਨਿ ਕੋ ਦੀਨੋ ਉਪਦੇਸ਼ਾ 'ਭਜਹੁ ਨਾਮ ਤਜਿ ਜਗਤ ਕਲੇਸ਼ਾ ॥ ੧੧੫ ॥ ਅੰਤ ਕਾਲ ਮਹਿੰ ਹੋਇ ਸਹਾਈ।ਕਰੈ ਜਿ ਕਲਮਲ ਦੇਹਿ ਮਿਟਾਈ । ਕੀਜੈ ਸੰਤ ਸੇਵ ਮਨ ਲਾਈ। ਤਿਨ ਕੇ ਬਚਨ ਸੁਨਤਿ ਸੁਖ ਪਾਈ ॥ ੧੧੬ ॥ ਰਿਦੈ ਬਿਚਾਰ ਕਮਾਵਹਿ ਸੋਊ । ਤਬ ਹੋਵਹਿ ਸੁਖ ਲੋਕਹਿੰ ਦੋਊ' । ਕਿਤਿਕ ਦਿਵਸ ਰਹਿਕੈ ਜਗਤੇਸ਼ਾ। ਨਾਮ ਜਪਨ ਕੋ ਦੈ ਉਪਦੇਸ਼ਾ॥੧੧੭॥ ਬਿਦਾ ਹੋਇ ਤਿਨ ਤੇ§ਗੁਨ ਖਾਨੀ । ਆਨ ਥਾਨ ਗਮਨੇ ਸੁਖਦਾਨੀ । ਕਵਿ ਸੰਤੋਖ ਸਿੰਘ ਜਾਚੈ ਦਾਨਾ। ਸੱਤਿਨਾਮ ਦੇਵਹੁ ਦੁਖ ਹਾਨਾ॥੧੧੮॥ ਇਤਿ ਸ਼੍ਰੀਗੁਰਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਕਸ਼ਮੀਰ, ਵਲੀ ਕੰਧਾਰੀ, ਕਾਬਲ ਪ੍ਰਸੰਗ' ਬਰਨਨੰ ਨਾਮ ਚੋਦਸ਼ਮੋ ਅਧਜਾਯ ॥ ੧੪ ॥

[1]ਖਾਲੀ ਘੜਾ। [2]ਕਿਥੇ ਜਾਂਦੀ ਹੈ? [3]ਨਾਸ਼ ਕਰਨ ਨੂੰ। [4]ਕੰਬਿਆ। [5]ਦੌੜਦੀ ਦੇਖੀ। [6]ਖੜੀਕੀਤੀ।
*ਪਾ:—ਗਰਬ। †ਪਾ:—ਤਬੈ। ‡ਦੇਖੋ ਪੂਰਬਾਰਧ ਵਿਖੇ ਪੰਨਾ ੬੨੮, ਮੱਕਾ ਫਿਰਨ ਦੀ ਟੂਕ। §ਕਾਬਲ ਵਿੱਚ ਸਤਿਗੁਰ ਜੀ ਦੀ ਯਾਦਗਾਰੀ ਧਰਮਸਾਲ ਹੈ। ਤਵਾਰੀਖ ਖਾ: ਨੇ ਗੁਰੂ ਜੀ ਦਾ ਕਾਬਲ ਪਹੁੰਚਣਾ ਬਗਦਾਦ ਆਦਿ ਥਾਵਾਂ ਤੋਂ ਪਰਤਦੇ ਵਾਰੀ ਦਿੱਤਾ ਹੈ। ਕਾਬਲ ਤੋਂ ੬ ਕੋਹ ਉਰੇ ਅਸਕਰਾ ਪਹਾੜ ਲਾਗ ਬੀ ਸਤਿਗੁਰੂ ਜੀ ਦੇ ਬੈਠਣ ਦਾ ਚਸ਼ਮਾ ਯਾਦਗੀਰੀ ਹੈ।

੧੫ [ਨਾਮ ਰਸੀਏ ਸਿੱਖ ਦਾ ਮੰਗਲ। ਬਾਲਕ ਨੂੰ ਪਾਤਸ਼ਾਹੀ, ਬਪਾਰੀ ਤੇ ਠੱਗਾਂ ਨੂੰ ਤਾਰਨਾ]

ਦੋਹਰਾ ॥ ਸ਼੍ਰੀ ਸਤਿਗੁਰ ਕੇ ਸਬਦ ਮਹਿੰ ਰਚੇ ਜਿ ਸਿਖ ਸੁਖ ਸੈਨ।
ਤਿਨ ਚਰਨਨ ਪਰ ਬੰਦਨਾ ਕਰੋਂ ਸਦਾ ਸ ਉਮੰਗ ॥੧॥
[ਸਉਮੰਗ=ਸ + ਉਮੰਗ=ਉਮੰਗ ਨਾਲ, ਉਤਸ਼ਾਹ ਨਾਲ।]

ਅਰਥ–ਸ਼੍ਰੀ ਸਤਿਗੁਰੂ ਜੀ ਦੇ (ਬਖਸ਼ੇ ਹੋਏ ਤੇ ਦੱਸੇ ਹੋਏ) ਨਾਮ (ਸਿਮਰਣ) ਵਿੱਚ ਜੋ ਸਿਖ ਸੁਖ ਨਾਲ ਰਚੇ ਹੋਏ ਹਨ, ਉਨ੍ਹਾਂ ਦੇ ਚਰਨਾਂ ਤੇ ਸਦਾ ਹੀ ਮੈਂ ਉਤਸ਼ਾਹ ਨਾਲ ਮੱਥਾ ਟੇਕਦਾ ਹਾਂ।

ਸ਼੍ਰੀ ਬਾਲਾ ਸੰਧੁਰੂ ਵਾਚ ॥ ਚੌਪਈ ॥ ਸ਼੍ਰੀ ਅੰਗਦ ਸੁਨੀਏ ਗੁਨ ਭਵਨੰ !। ਆਗੈ ਕੀਨ ਗੁਰੂ ਪੁਨ ਗਵਨੰ। ਜਾਤਿ ਪੰਥ ਮਹਿੰ ਖੇਤ ਨਿਹਾਰਾ। ਪਾਕੇ ਚਨੇ[1] ਖਰੇ ਇਕ ਸਾਰਾ॥੨॥ਪਿਖਿ ਮਰਦਾਨੇ ਰਿਦੈ ਲੁਭਾਯਾ। ਸ਼੍ਰੀ ਨਾਨਕ ਸੰਗ ਬੈਨ ਅਲਾਯਾ। 'ਖੇਤ ਚਨਨ ਕੋ ਬਹੁ ਫਲ ਲਾਗਸੋ। ਹਿਤ ਚਾਬਨ ਮਮ ਮਨ ਅਨੁਰਾਗਸੋ ॥ ੩ ॥ ਆਇਸੁ ਦੇਹੁ ਸੁ ਬੂਟ[2] ਉਖਾਰੋਂ। ਇਹ ਠਾਂ ਅਗਨਿ ਜਗਾਇ ਸਵਾਰੋਂ[3]।ਸੁਨਿ ਬਿਗਸੇ ਬੇਦੀ ਕੁਲ ਦੀਪਾ। ਬੈਠਿ ਗਏ ਤਿਹ ਖੇਤ ਸਮੀਪਾ॥੪॥ਤਹਿੰ ਇਕ ਬਾਲਕਿ ਥੋ ਰਖਵਾਰਾ। ਸ਼੍ਰੀ ਗੁਰ ਕੋ ਤਿਨ ਦਰਸ ਨਿਹਾਰਾ। ਹਿਰਦਾ ਨਿਰਮਲ ਭਯੋ ਬਿਸਾਲਾ। ਅਸ ਕਾਰਜ ਕੀਨੋ ਤਿਹ ਕਾਲਾ ॥ ੫ ॥ ਅਪਨੇ ਕਰ ਸੋਂ ਬੂਟ ਉਖਾਰੇ। ਪਾਵਕ ਬਾਰੀ[3] ਖਰੇ[4] ਸਵਾਰੇ। ਸ਼੍ਰੀ ਗੁਰ ਆਗੇ ਧਰੇ ਸੁ ਜਾਈ। ਬੈਠਸੋ ਨਿਕਟਿ ਆਪ ਹਿਤ ਲਾਈ ॥੬॥ ਸ਼੍ਰੀ ਪ੍ਰਭੁ ਕਹੈਂ'ਲੇਹੁ ਮਰਦਾਨੇ। ਚਹਿਤ ਜਿ ਹਿਰਦੇ ਕਰਹੁ ਸਿ ਖਾਨੇ[5]'। ਆਇਸੁ ਮਾਨੀ ਕੀਨ ਚਬੀਲਾ[6]। ਸਰਬ ਨਿਬੇਰਿ ਸ੍ਵਾਦ ਬਹੁ ਲੀਨਾ ॥੭॥ ਪੁਨ ਬਾਲਕ ਕੋ ਅਸ ਉਰ ਆਈ।–ਕਛੁ ਭੋਜਨ ਆਨਹੁੰ ਘਰ ਜਾਈ। ਦੇਵਹੁੰ ਸੰਤਨ, ਅਹੈਂ ਛੁਧਾਤੁਰ[7]–।ਕਰਿ ਬਿਚਾਰ ਤਬ ਚਲਨਿ ਲਗਾ ਘਰ ॥੮॥ਬੂਝਨ ਕੀਨ ਪ੍ਰਭੂ ਨੈ ਤਬ ਹੀ।'ਕਹਾਂ ਚਲਸੋ ਬਾਲਕ ਤੂੰ ਅਬਹੀ?'। ਹਾਥ ਬੰਦਿ ਕਹਿ 'ਮੈਂ ਘਰ ਜਾਵੋਂ। ਹੋਤੁ ਤੁਮਾਰੇ ਭੋਜਨ ਲਯਾਵੋਂ॥੯॥ਆਪ ਸੰਤ ਸੁਖ ਦੇਹੁ ਘਨੇਰਾ।ਪਾਵਹੁ ਬਦਨ ਭਲਾ ਹੁਇ ਮੇਰਾ'।ਤਿਹ ਕੇ ਉਰਕੋ ਭਾਉ ਲਖਾਨਾ। ਕ੍ਰਿਪਾ ਧਾਰਿ ਗੁਰ ਬਚਨ ਬਖਾਨਾ ॥੧੦॥ 'ਸਥਰ ਤੇਰਾ ਲੇਫ ਨਿਹਾਲੀ ਭਾਉ ਤੇਰਾ ਪਕਵਾਨ। ਨਾਨਕ ਸਿਫਤੀ ਰੱਜਿਆ* ਆਉ ਬਹੋ ਸੁਲਤਾਨ†'।

[1]ਪਕੇ ਹੋਏ ਛੋਲੇ। [2]ਬੂਟਾ। [3]ਬਾਲ ਕੇ। [4]ਚੰਗੇ। [5]ਖਾਣਾ ਕਰੋ। [6]ਚੱਬੇ। [7]ਭੁੱਖੇ ਹਨ।

*ਪਾ:–ਰੱਤਿਆ।

†ਇਹ ਸ਼ਲੋਕ ਸ਼੍ਰੀ ਮੁਖਵਾਕ ਨਹੀਂ ਹੈ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਆਇਆ।

ਚੌਪਈ॥ ਅਸ ਕਹਿ ਬਖਸ਼ੀ ਤਿਨ ਸੁਲਤਾਨੀ[1]। ਆਗੈ ਗਮਨ ਕੀਨ ਗੁਨ ਖਾਨੀ। ਬਾਲਿਕ ਰਹਸੋ ਖੇਤ ਢਿਗ ਬੈਸਾ। ਤਾਂਹਿ ਬ੍ਰਿਤੰਤ ਹੋਤਿ ਭਾ ਐਸਾ ॥੧੧॥ਨਗਰ ਨ੍ਰਿਪਤ ਕੋ ਸੰਤਤਿ[2]ਨਾਂਹੀ।ਸੋ ਮਰਿ ਯੋਗ ਤਿਸੀ ਦਿਨ ਮਾਂਹੀ। ਬਿਨ ਨ੍ਰਿਪ ਸਰਬ ਦੇਸ਼ ਅਕੁਲਾਯੋ। ਹੋਇ ਏਕਠਾਂ ਮਤਾ ਪਕਾਯੋ ॥ ੧੨॥ ਮੰਤ੍ਰੀ ਸਭਿ ਸੋਂ ਗਿਰਾ ਉਚਾਰੀ। 'ਜੋ ਹਮ ਲੇਹਿੰ[3],ਨਰਕ ਅਧਿਕਾਰੀ। ਨ੍ਰਿਪ ਕੇ ਸੁਤ ਨ ਸਹੋਦਰ ਕੋਊ। ਜਿਹ ਕੋ ਰਾਜ ਦੇਹਿੰ ਹਮ ਸੋਊ ॥੧੩ ॥ ਅਬ ਕਰਤਾਰ ਦੇਇ ਹੈ ਜਾਂਹੀ[4]। ਸਰਬ ਬਿਠਾਰਹੁ ਮਿਲਿ ਕਰਿ ਤਾਂਹੀ। ਤ੍ਰੈ ਦਰ ਨਗਰ ਬੰਦ ਕਰਵਾਇਐ।ਖੋਲਿ ਏਕ ਦਰ ਸਭਿ ਮਿਲਿ ਜਾਇਐ॥੧੪॥ ਭੋਰ ਭਈ ਜੋ ਮਿਲੈ ਅਗਾਰੀ। ਤਿਹ ਕੋ ਦੇਵੈਂ ਤਖਤ ਬਿਠਾਰੀ'।ਮਾਨੀ ਸਭਿ ਨੈ ਕਹਿ ਜਿਸੁ ਭਾਂਤੀ। ਰਹਸੋ ਖੇਤ ਪਰ ਬਾਲਿਕ ਰਾਤੀ॥੧੫॥ਭਈ ਭੋਰ ਘਰ ਆਵਨਲਾਗਾ।ਸਭਿਹਿਨਿ ਮਿਲਤਿ ਭਯੋਵਡਭਾਗਾ।ਲੈਤਿਹ ਕੋ ਇਸ਼ਨਾਨ ਕਰਾਯੋ। ਰਾਜ ਸਰਬ ਕੇ ਤਖਤ ਬਿਠਾਯੋ॥੧੬॥ ਗੁਰ ਕੋ ਬਚਨ ਪਾਇ ਸੋ ਬਾਲਿਕ।ਪਾਤਿਸ਼ਾਹ ਹੋਇਓ ਤਤਕਾਲਿਕ।ਇਸ ਪ੍ਰਕਾਰ ਭਾ ਤਾਂਹਿਪ੍ਰਸੰਗਾ। ਅਬ ਗੁਰ ਕਹੋਂ ਕਥਾ ਸ ਉਮੰਗਾ॥੧੭॥ਮਗ ਮੈਂ ਗਮਨੇ ਜਾਹਿ ਅਗਾਰੀ। ਸਨਮੁਖ ਮਿਲਯੋ ਏਕ ਬੈਪਾਰੀ। ਤਿਹ ਸੋਂ ਸ਼੍ਰੀ ਗੁਰ ਗਿਰਾ ਉਚਾਰੀ। 'ਕਜਾ ਬਾਂਧਯੋ ਹੈ ਤੋਹਿ ਪਿਛਾਰੀ?' ॥ ੧੮ ॥ ਸੁਨਤਿ ਵਪਾਰੀ ਬਚਨ ਉਚਾਰਾ। 'ਲੌਨ[5],ਤੁਲ[6],ਤੋਲੀ ਬਿਵਹਾਰਾ। ਹੋਤ ਜੀਵਕਾ ਗ੍ਰਾਮਨ ਫਿਰਿਹੀ। ਕਰਿਕੈ ਬਨਜ ਲਾਭ ਅਨੁਸਰਿਹੀ'॥੧੯॥ਤਿਹ ਗਤਿਦੇਖਿ ਗੁਰੂਤਬਬੋਲੇ। 'ਹਮਹਿੰ ਦਿਖਾਵਹੁ ਗਠਰੀ ਖੋਲੇ'। ਸੁਨਿ ਕੰਧੇ ਤੇ ਤਾਂਹਿ ਉਤਾਰੀ। ਖੋਲਿ ਗੰਠ ਧਰਿ ਦੀਨਿ ਅਗਾਰੀ॥੨੦॥ਤੋਲਨ ਹੇਤ ਜਿ ਪਾਹਨ ਪਾਏ। ਸ਼੍ਰੀ ਪ੍ਰਭੂ ਨੈ ਸੋ ਹਾਥ ਉਚਾਏ। ਬੂਝਨ ਕੋ ਹਿਤ ਗਿਰਾ ਉਚਾਰੀ । 'ਇਨ ਕੋ ਨਾਉਂ ਬਤਾਉ ਬਪਾਰੀ !'॥੨੧॥ ਦੋਹਰਾ॥'ਪੰਚ ਸੇਰ,ਦੋ ਸੇਰ ਇਕ,ਸੇਰ ਏਕ ਇਹ ਆਹਿ। ਪਾਉ ਏਕ ਕੋ ਨਾਉਂ ਹੈ ਜੋ ਤੁਮਰੇ ਕਰ ਮਾਂਹਿ'॥੨੨॥ਚੌਪਈ॥ਸੁਨਿ ਗੁਰ ਕਹੈਂ,'ਧੰਨ ਇਹ ਪਾਉ। ਜਿਨ ਅਪਨੋ ਲਘੁ ਨਾਮ ਧਰਾਉ। ਪੂਜਨ ਜੋਗ ਇਹੀ ਹਮ ਜਾਨਾ। ਸੁਨਹੁ ਕਾਨ ਦੈਕਰਿ ਮਰਦਾਨਾ' ॥੨੩ ॥ ਇਸ ਬਿਧਿ ਬਚਨ ਬਪਾਰੀ ਸੁਨੇ। ਪੂਰਨ ਸੰਤ ਰਿਦੇ ਮਹਿੰ ਗੁਨੇ। ਆਪਾ ਖੋਇ ਪਰਯੋ ਸ਼ਰਨਾਈ । ਬਿਸ਼ੈ ਬਾਸ਼ਨਾ ਸਰਬ ਗਵਾਈ ॥ ੨੪ ॥ ਧਰਯੋ ਚਰਨ

[1]ਪਾਤਸ਼ਾਹੀ। [2]ਔਲਾਦ। [3]ਜੇ ਅਸੀਂ (ਰਾਜ) ਲਈਏ। [4]ਜਿਸ ਨੂੰ। [5]ਲੂਣ। [6]ਤੁੰ।

ਪਰ ਸਿਰ ਹੈ ਦੀਨੀਂਪਰਜੋ ਰਹਜੋ ਨ ਉਠਾਵਨ ਕੀਨੀਂਦੇਖਿ ਦੀਨਤਾ ਤਿਹੰ ਜਗਨਾਥਾ। ਸਿਰ ਪਰ ਧਰਜੋ ਕਮਲ ਸਮ ਹਾਥਾ॥੨੫॥ਤਿਹ ਛਿਨ ਖੁਲ੍ਹਿਗੇ ਬਿਕਟ ਕਪਾਟਾ[1] । ਅਦਭੁਤ ਭਯੋ ਅਪਰ ਹੀ ਠਾਟਾ । ਜਗਜੋ ਗਯਾਨ ਦੁਬਿਧਾ ਸਭਿ ਖੋਈ। ਤੀਨ ਲੋਕ ਕੀ ਸੁਧ ਉਰ ਹੋਈ ॥੨੬॥ ਦੋਹਰਾ॥ ਜਬ ਬਾਲੇ ਨੇ ਅਸ ਕਹੀ ਬੈਪਾਰੀ ਕੀ ਗਾਥ। ਤਤਛਿਨ ਪ੍ਰਾਪਤਿ ਗਯਾਨ ਭਾ ਪਰਸੇ ਪ੍ਰਭੁ ਕੇ ਹਾਥ ॥ ੨੭॥ ਚੌਪਈ ॥ ਤਬ ਸ਼੍ਰੀ ਅੰਗਦ ਬੋਲੇ ਬਾਨੀ। 'ਹੇ ਬਾਲੇ ! ਇਹ ਕਹਉ ਕਹਾਨੀ। ਇਨ ਵੈਪਾਰੀ ਤਤਛਿਨ ਪਾਈ। ਕਛੁ ਚਿਰ ਕਾਲ ਨ ਸੇਵ ਕਮਾਈ ॥ ੨੮ ॥ ਬੋਰਨ ਕੀਨ ਸ਼ਬਦ ਅੱਭਯਾਸਾ। ਗਯਾਨੀ ਭਯੋ ਪਾਇ ਸੁਖ ਰਾਸਾ'।ਬਾਲੇ ਨੇ ਤਬ ਬਚਨ ਉਚਾਰੇ:–।ਸੁਨਿ ਅੰਗਦ ਸ਼੍ਰੀ ਨਾਨਕਪ੍ਯਾਰੇ!॥੨੯॥ਮੈਂ ਬੂਝਨ ਕੀਨੇ ਪ੍ਰਭੁ ਤਬ ਹੀ।ਤਿਹ ਪੂਰ ਖੁਸ਼ੀ ਕੀਨ ਪ੍ਰਭੁ ਜਬ ਹੀ।ਮੁਝ ਸੋਂ ਜੈਸੇ ਬਚਨ ਉਚਾਰੇ । ਸੋਂ ਮੈਂ ਕਹਿਹੌਂ ਪਾਸ ਤੁਮਾਰੇ ॥੩੦॥'ਪੂਰਬ ਜਨਮ ਪੁੰਨ ਇਸ ਕੇਰੇ। ਮਿਲਿ ਸਤਿਸੰਗਤਿ ਕੀਨ ਘਨੇਰੇ। ਕਾਰਜ ਭਯੋ ਸਿੱਧ ਸਭਿ ਆਗੂ । ਮਿਲਨੋ ਚਾਹਿਤ[2] ਏਕ ਸਭਾਗੂ[3] ॥੩੧॥ ਦੋਹਰਾ॥ਦੀਪਕ ਬਾਤੀ ਤੇਲ ਯੁਤ,ਪਾਵਕ ਲਾਵਨ ਦੇਰ।ਹੋਇ ਰੋਸ਼ਨੀ ਤੁਰਤ ਮਿਲ, ਤਜੋਂ ਇਸ ਕੋ ਤੂੰ ਹੇਰਿ' ॥ ੩੨ ॥ ਚੌਪਈ ॥ ਸੁਨਤਿ ਯੁਕਤਿ ਹਿਰਦੇ ਹਰਖਾਨੋ। ਪੁਨਹਿ ਕਥਾ ਸੁਨਿਹੀ ਦੇ ਕਾਨੋ।ਸ਼੍ਰੀ ਅੰਗਦ ਸੁਨਿਯੋ ਗੁਰਗਾਥਾ ਤਿਹ ਕੋ ਐਸੇ ਕੀਨ ਸਨਾਥਾ[4] ॥੩੩॥ ਗਮਨ ਕੀਨ ਪੁਨ ਗੁਨਗਨਖਾਨੀ। ਆਈ ਤਬਹਿ ਉਜਾਰ ਮਹਾਨੀ । ਕਿਤੇ ਕੋਸ ਲੌ ਗ੍ਰਾਮ ਨ ਆਯੋ । ਨਹਿ ਮਾਨੁਖ ਤਨ ਕਹੂੰ ਦਿਸਾਯੋ ॥੩੪ ॥ ਅਵਲੋਕਤਿ ਬੋਲਜੋ ਮਰਦਾਨਾ। 'ਸ਼੍ਰੀ ਪ੍ਰਭੁ ! ਇਹ ਉਦਿਆਨ ਮਹਾਨਾ। ਜਿਸ ਕੋ ਦੇਖਿ ਮਹਾਂ ਭਯ ਆਵੈ। ਨਹਿ ਮਾਨੁਖ ਤਨ ਕਹੂੰ ਦਿਸਾਵੈ' ॥੩੫॥ ਸੁਨਿਕੈ ਬੋਲੇ ਕ੍ਰਿਪਾ ਨਿਧਾਨਾ। 'ਇਹ ਨਹਿੰ ਲਖੋ ਉਜਾਰ ਮਹਾਨਾ। ਬਡੋ ਨਗਰ ਬਸਦੀ ਅਭਿਰਾਮੂ[5] । ਸਿਮਰਨ ਹੋਤਿ ਜਹਾਂ ਸਤਿਨਾਮੂ॥੩੬॥ ਜਹਿੰ ਪਰਮੇਸ਼ੁਰ ਚਿੱਤ ਨ ਆਵੈ। ਸੋ ਵਸਦੀ ਉਦਿਆਨ ਲਖਾਵੈ। ਹਰਖ ਨ ਹੋਵੈ ਤਹਾਂ ਕਦਾਈ। ਜਹਾਂ ਨ ਕਬਹੂੰ ਪ੍ਰਭੁ

---

[1]ਕਠਨ ਤਖਤੇ। ਮਾਨੁੱਖ ਤੇ ਸਾਂਈਂ ਦੇ ਵਿਚਕਾਰ ਗੁਰਬਾਣੀ ਅਨੁਸਾਰ ਜੋ 'ਆਸਾ ਅੰਦੇਸਾ' ਨਾਮੀ ਪੜਦੇ ਅਥਵਾ ਤਖਤੇ ਹਨ ਉਹ ਖੁਲ੍ਹ ਗਏ ਤੇ ਸਾਂਈਂ ਦੇ ਦਰ ਰਾਹੁੰਚ ਹੋ ਗਈ। [ਵੇਖੋ ਪੂ: ਅਧਯਾਯ ੩੮, ਅੰਕ ੩੩ ਦੀ ਹੇਠਲੀ ਟੂਕ]। [2]ਮਿਲਨ ਦੀ ਲੋੜ ਸੀ। [3]ਸੁਭਾਗ (ਗਯਾਨੀ ਦੀ)। [4]ਨਿਹਾਲ। [5]ਸੁੰਦਰ ਵਸਤੀ ਹੈ। (ਅ) ਵੱਡਾ ਤੇ ਸੁੰਦਰ ਨਗਰ ਵਸਦਾ ਹੈ।

ਗੁਨ ਗਾਈ ॥ ੩੭ ॥ ਦੋਹਰਾ ॥ ਸਿੱਧ ਸਾਧ ਜੋਗੀ ਜਤੀ ਤਪੀ ਚਹਿਤ ਸਭਿ ਨਾਮ। ਜਗ ਕੇ ਸ੍ਵਾਦ ਬਿਸਾਰਿ ਕੈ ਤਜਾਗ ਗਏ ਨਿਜ ਧਾਮ[1] ॥ ੩੮ ॥ ਸੋਰਠਾ ॥ ਰਿਦੈ ਨ ਪ੍ਰੇਮ ਸਮਾਇ ਸ਼੍ਰੀ ਨਾਨਕ ਤਨ ਭਗਤਿ ਧਰਿ। ਆਸਾ ਰਾਗ ਉਠਾਇ ਗਾਯੋ ਸ਼ਬਦ ਬਨਾਇਕੈ ॥ ੩੯ ॥

ਆਸਾ ਘਰੁ ੪ ਮਹਲਾ ੧

੧ ਓ ਸਤਿਗੁਰਪ੍ਰਸਾਦਿ ॥

ਦੇਵਤਿਆ ਦਰਸਨ ਕੇ ਤਾਈ ਦੂਖ ਭੂਖ ਤੀਰਥ ਕੀਏ ॥ ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧ ॥ ਤਉ ਕਾਰਣਿ ਸਾਹਿਬਾ ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥ ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥ ਧੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਬਾਦਿ ਪਏ ॥੨॥ ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥ ਦੁਖੀਏ ਦਰਦਵੰਦ ਦਰਿ ਤੇਰੇ ਨਾਮਿ ਰਤੇ ਦਰਵੇਸ ਭਏ ॥੩॥ ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨੀ ॥ ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥ ੪॥

ਚੌਪਈ ॥ ਜਬ ਯਿਹ ਸ਼੍ਰੀ ਗੁਰੁ ਸ਼ਬਦ ਬਖਾਨਾ।ਭੂਸ਼ਨ ਹੋਤਿ ਭਯੋ ਮਰਦਾਨਾ। ਨਿਕਸਿ ਉਜਾਰ ਵਹਿਰ ਜਬ ਗਏ। ਗ੍ਰਾਮ ਏਕ ਤਬ ਦੇਖਤਿ ਭਏ ॥੪੦॥ ਸਕਤਿ ਬੰਚਕ[1] ਕੇ ਘਰ ਤਿਹ ਮਾਂਹੀ।ਮਾਰਹਿਂ ਨਰ, ਧਨ ਲੇਵਹਿਂ ਤਾਂਹੀ।ਤਿਨ ਕੋ ਸੁਮਤਿ ਦੇਨਿ ਕੇ ਹੇਤਾ। ਪ੍ਰਵਿਸ਼ੇ ਗ੍ਰਾਮਹਿਂ ਕ੍ਰਿਪਾਨਿਕੇਤਾ॥੪੧॥ਜਗਤੇ-ਸ਼ੂਰ ਇਕ ਖੇਲ ਮਚਾਵਾ। ਬੰਚਕ ਕੁਮਤਿ ਹਰਨ ਹਿਤ ਠਾਵਾ[2]। ਖੋੜਸ ਬਰਸ ਬੈਸ[3] ਮੈਂ[4] ਕਰ ਦੀ। ਬਹੁ ਸੁੰਦਰ ਭੂਖਨ,ਪਟ ਜ਼ਰ ਦੀ[5]॥੪੨॥ਦੋਹਰਾ॥ ਜਾਂਬੁਨਦ ਕਟ[6] ਨਿਜ ਸੁ ਕਰ, ਪੋਸ਼ਿਸ਼ ਸੇਤ ਬਨਾਇ। ਮਰਦਾਨਾ ਨਿਜ ਭੂਮ ਹੈ ਜਨ ਮੁਕਲਾਵਨ ਜਾਇ*॥ ੪੩ ॥ ਚੌਪਈ ॥ ਸੋ ਬੰਚਕ ਕੇ ਸਦਨ ਮਝਾਰੀ।ਬੈਠੇ ਜਾਇ ਮਹਾਂ ਅਘਹਾਰੀ[7]।ਇਕ ਬੰਚਕ ਬਹੁ ਉਰ ਹਰਖਾਨਾ। ਨੀਕੀ ਰੀਤਿ ਕੀਨ ਸਨਮਾਨਾ ॥ ੪੪ ॥ 'ਆਵਹੁ ਜੀ ਕਰਿਯੇ ਘਰ ਡੇਰਾ। ਆਛੀ ਬਿਧਿ ਸ਼ੂਮ ਹਰੋਂ[8] ਸੁ ਤੇਰਾ। ਜੋ ਕਛੁ ਕਹੋ ਸੁ ਸੇਵਾ ਕਰਿਹੋਂ। ਪਾਊਂ ਚਾਪ[9] ਸ਼ੂਮ ਮਗਕਾ ਹਰਿਹੋਂ[10]॥੪੫॥ਸ੍ਰੈਯਾ॥ਤਾਂਕੇ ਨਿਕੇਤ ਰਹੇ ਪ੍ਰਭੁ ਜੀ ਮਿਲਿ

[1]ਠੱਗਾਂ। [2]ਪ੍ਰੇਮ ਕੀਤਾ। [3]ਸੋਲਾਂ ਵਰ੍ਹੇ ਦੀ ਆਯੂ। [4]ਭਾਵ ਬਾਲੇ ਦੀ। [5]ਜ਼ਰੀ ਦੇ। [6]ਸੋਨੇ ਦੇ ਕੜੇ। [7]ਪਾਪਾਂ ਦੇ ਨਾਸ਼ ਕਰਤਾ। [8]ਬਕੇਵਾਂ ਦੂਰ ਕਰਾਂਗਾ। [9]ਦਬਾਕੇ।

*ਅੰਕ ੪੨ ਤੇ ੪੩ ਦੇ ਛੰਦ ਲਿਖਤੀ ਨੁਸਖਿਆਂ ਵਿਚੋਂ ਕਿਸੇ ਵਿਚ ਵੀ ਨਹੀਂ ਹਨ। ਆਖੇਪਕ ਜਾਪਦੇ ਹਨ।

ਬੈਚਕ[1]ਆਵਤਿ ਭੇ ਸਮੁਦਾਈ।ਧਾਮ ਹੁਤੋ ਜਿਹ ਕੋ ਤਬ ਹੀ ਸਭਿਹੀ ਬਟ-ਪਾਰ ਸੋ ਲੀਨ ਬੁਲਾਈ। 'ਜੋਤਿ ਲਿਲਾਰ[2]' ਬਡੀ ਇਹ ਕੇ, ਧਨ ਹੈ ਬਹੁ ਪਾਸ, ਚਲਨੋ ਕਿਹ ਥਾਂਈਂ।ਲੇਹੁ ਸਭੈ ਨ ਦੁਰਾਵਹ ਸੋ,ਹਮ ਭੋਰ ਭਈ ਧਨ ਲੇਹਿੰ ਬਟਾਈ[3]'॥੪੬॥ਯੌਂ ਕਹਿ ਜਾਤਿ ਭਏ ਅਪਨੇ ਘਰ,ਥਾਸੁਰ ਤੇ ਰਜਨੀ ਹੁਇ ਆਈ। ਖਾਇ ਅਹਾਰ ਕੋ ਸੋਇ ਰਹੇ ਸਭਿ, ਕਾਹੂੰ ਨ ਜਾਗਨ ਕੀ ਸੁਧਿ ਪਾਈ। ਪੂਰੀ ਪ੍ਰਭੂ ਕੀ ਕਰੇ ਬਸ ਨੀਂਦ ਨੇ, ਸੈਨ ਕਰੇ ਸਭਿ ਰੈਨ ਬਿਤਾਈ।ਭੋਰ ਭਈ ਜਬ ਜਾਗਨੋ ਨ ਕੋ,ਤਬ ਐਸੇਪਰੇ ਜਿਮ ਹੈ ਮੁਰਛਾਈ॥ ੪੭ ॥ ਸੂਰ ਚਢੇ ਗਮਨੇ ਗੁਰ ਨਾਨਕ ਸੋਵਤਿ ਛੋਰਿ ਚਲੇ ਤਹਿੰ ਥਾਈਂ। ਜਾਗਤਿ ਭੇ ਪਸ਼ਚਾਤ[4] ਸਭੈ ਮਿਲਿ ਬੈਚਕ ਹੋਤਿ ਭਏ ਇਕ ਥਾਈਂ।'ਦੇਹੁ ਦਿਖਾਇ ਲਿਯੋ ਧਨ ਜੋ ਬਹੁ ਜਾਚਤਿ ਹੈਂ ਤੁਮਰੇ ਢਿਗ ਭਾਈ' ।ਹੋ ਬਿਸ-ਮਾਦ ਕਹਨੋ ਤਿਨ ਇਉਂ 'ਮੋਹਿ ਨਾਂਹਿ ਰਹੀ ਰਜਨੀ[5] ਸੁਧ ਕਾਈ' ॥ ੪੮ ॥ ਸੋ ਨਹਿੰ ਮਾਨਹਿੰ ਤਾਂਹਿ ਕਹਨੋ, ਝਗਰੈਂ, ਬਹੁ ਗਾਰਿ[6] ਕੋ ਦੇਹਿੰ ਲਰਾਈ।'ਹਾਥ ਲਗਾ ਬਹੁਤੋ ਧਨ ਤੋਕਹੁ,ਲਾਲਚ ਧਾਰਿਕੈ ਲੀਨ ਛੁਪਾਈ । ਸੋ ਨਹਿੰ ਛੋਡਹਿੰ ਕੈਸੇ ਕਰੋ,ਤੁਮ ਪਾਸ ਹਮਾਰੇ ਤੇ ਲੇਤਿ ਸਦਾਈ । ਕਿਉਂ ਅਬ ਤੂਸ਼ਨਿ ਬੈਠਿ ਰਹਾ,ਸਭਿ ਕਾਢਿ ਨਿਕੇਤ ਤੇ ਦੇਹੁ ਦਿਖਾਈ'॥ ੪੯ ॥ ਸ੍ਰੈਯਾ ॥ ਆਨ[7] ਕਰੀ ਨਿਜ ਪੀਰਨ ਕੀ[8] ਤਿਨ, ਸਾਚ ਪਛਾਨਤਿ ਭੇ ਤਬ ਹੀ।–ਕੌਨ ਸਿ ਪੰਥ ਗਏ ਉਠਿ ਤੂਰਨ?–ਯੌਂ ਮਿਲ ਸੋਚਕਰੀ ਸਭਿਹੀ।ਗ੍ਰਾਮ ਕੀ ਚਾਰ ਦਿਸ਼ਾ ਅਵਿਲੋਕਿ ਕੈ ਪੈਰ ਕੋ ਖੋਜ ਪਿਖਨੋ ਜਬਹੀ।ਮਾਨਵ ਜ੍ਞਾਨ ਚਲੇ ਤਬ ਚਾਰ, ਕਹੈਂ ਕਿ'ਗਹੈਂ ਹਮ ਜਾ ਅਬਹੀ'॥੫੦॥ਸ੍ਰੈਯਾ॥ਪੰਚਮੇ ਕੋਸ ਮੈਂ ਜਾਇ ਮਿਲੇ ਇਕ ਬੈਚਕ ਊਚ ਸੋ ਵਾਕ ਅਲਾਯੋ । 'ਜਾਹੁ ਕਹਾਂ ਅਬ ਠਾਂਢਿ ਰਹੋ ਨਿਸ਼ਚੈ ਘਰ ਮੇਰੋ ਚੁਰਾਇਕੈ ਲਯਾਯੋ । ਮਾਰਹਿੰਗੇ ਨਹੀਂ ਜੀਵਤ ਛੋਡਹਿੰ,ਦੇਹੁ ਸਭੈ ਧਨ ਜੇਤੋ ਚੁਰਾਯੋ'।ਸ਼੍ਰੀ ਗੁਰ ਹਾਕ ਸੁਨੀ ਜਬ ਸ਼ੋਨ ਮੈਂ, ਠਾਂਢੇ ਰਹੇ ਨਹਿੰ ਪੈਰ ਉਠਾਯੋ॥੫੧॥ਗੁਰ ਬੂਝਨ ਕੀਨ'ਕਹੋ ਤੁਮ ਕਯਾ ?' ਇਕ ਬੈਚਕ ਆਇਕੈ ਬਾਨੀ ਅਲਾਈ । 'ਸਗਰੋ ਧਨ ਦੇਹੁ ਅਬੈ ਨਿਜ ਪਾਸ ਤੇ,ਮਾਰਹਿੰਗੇ ਤੁਮਕੋ ਇਹ ਥਾਈਂ।ਛਲਕੋਕਰਿਕੈ ਰਜਨੀ ਤੇ ਬਚਯੋ, ਅਬ ਸਾਬਤ ਛੋੜਿ ਕੈ ਤੋਹਿ ਨ ਜਾਈਂ । ਹਮਰੀ ਇਹ ਰੀਤਿ

[1]ਠੱਗ। [2]ਮੱਥੇ ਦੀ। [3]ਵੰਡਦਾ ਲਵਾਂਗੇ। [4]ਪਿੱਛੋਂ। [5]ਰਾਤ ਨੂੰ। [6]ਗਾਲੀਆਂ। [7]ਸੌਂਹ। [8]ਪੀਰਾਂ ਦੀ।

ਸਦੀਵ ਅਹੈ,ਹਨਿ[੧]* ਪੂਰਬ[੨]ਪਾਛੇ ਤੋ ਲੇਂ ਵਥੁ ਕਾਈ[੩]॥੫੨॥ਸ੍ਰੈਯਾ ॥[੪]"ਜੋ ਤੁਮ ਮਾਰਨ ਆਏ ਹਮੈਂ ਇਕ ਵਾਕ ਸੁਨੋ ਸੁ ਕਰੋ ਮਨਲਾਈ। ਹਿੰਦੁਨ ਕੋ ਤਨ†ਜਾਨਹੁ ਹਮਾਰ, ਜੋ ਮਾਰਹੁ ਐਸੇ ਨ ਗੋਰਿ ਕੈ ਜਾਈ। ਪਾਵਕ ਲੈ ਕਰਿ ਦਾਹ ਕਰੋ ਪੁਨ ਜਾਵਹੁ ਧਾਮਨ[੫]ਕੋ ਧਨ ਪਾਈ। ਭਾਜ ਸਕੈਂ ਤੁਮ ਤੇ ਹਮ ਨਾਂਹਿ ਲਿਯੇ ਹਥਿਯਾਰ ਮਿਲੇ ਅਬ ਆਈ[੬]॥ ੫੩॥ ਦੋਹਰਾ ॥ ਗੁਰ ਕੋ ਦਰਸ ਬਿਲੋਕਿ ਕੈ ਬਚਨ ਸੁਨੇ ਜਬ ਕਾਨ। ਕਛੁਕ ਦਯਾ ਉਪਜੀ ਰਿਦੇ ਕਹੈ, ਕਿ'ਲਿਹੁ ਬਚ ਮਾਨਿ' ॥੫੪॥ ਚੌਪਈ॥ 'ਤੁਮ ਕੋ ਦੇਹਿੰ ਦਾਹੁ' ਕਿਹ ਭਾਂਤੀ।ਅਗਨਿ ਸਮੀਪ ਨ ਕਹੂੰ ਦਿਸਾਤੀ। ਜੇ ਜੀਵਤਿ ਛੋਰੈਂ ਤੁਮ ਤਾਈਂ। ਕਰਹੁ ਪੁਕਾਰ ਜਾਇ ਕਿਹ ਥਾਈਂ' ॥੫੫॥ ਸੁਨਿ ਬੋਲੇ ਬੇਦੀ ਕੁਲਦੀਪਾ। 'ਇਸ ਦਿਸ਼ ਦੇਖਹੁ ਧੂਮ[੭]ਸਮੀਪਾਹਮਰੇ ਜੀਵਤ ਅਗਨ ਅਨੀਜੈ। ਮਾਰਨ ਬਹੁਰ ਖਸੋਟਨ ਕੀਜੈ ॥ ੫੬ ॥ ਦੈ ਜਾਵਹੁ ਲਸ਼ਾਵਨ ਕੇ ਹੇਤਾ। ਦੈ ਢਿਗ ਬੈਠਹੁ ਹੋਇ ਸੁਚੇਤਾ'। ਸ਼੍ਰੀ ਗੁਰ ਤਿਨ ਸੁਖ ਦੇਵਨ ਕਾਰਨ। ਇਸਿ ਬਿਧਿ ਕੀਨੇ ਬਚਨ ਉਚਾਰਨ॥੫੭॥ ਕਹਯੋ ਮਾਨਿ ਸੋਈ ਬਿਧਿ ਕੀਨੀ।ਦੈ ਗਮਨੇ ਜਹਿਂ ਅਗਨੀ ਚੀਨੀ। ਦੈ ਬੈਠੇ ਹਥਿਯਾਰ ਉਘਾਰੇ[੮]।ਹੈ ਸੁਚੇਤ ਢਿਗ ਮਾਰਨ ਹਾਰੇ॥੫੮॥ ਮਗ ਮਹਿਂ ਜਾਤ ਚਲੇ ਸੋ ਦੋਊ।ਦੇਖੇ ਨਰ ਕੋ ਮਾਰਤਿ ਕੋਊ[੯]। ਬਾਂਧਯੋ ਲੀਨੇ ਜਾਤ ਅਗਾਰੀ। ਮਾਰ ਮਾਰ ਪੀੜਾ ਦੇ ਭਾਰੀ ॥੫੯॥ਤਿਨ ਤੇ ਦੁਰਿਕੈ[੧੧]‡ਲੀਯੋਧਾਈ[੧੨]।ਦੇਖੀਚਿਖਾਬਰੀ[੧੩] ਤਿਹਥਾਈਂ।ਅਗਨਿ ਨਿਕਾਸਿ ਲੀਨਿ ਨਿਜ ਹਾਥਾ। ਹਟਿ ਗਮਨੇ ਜਿਤ ਦਿਸ਼ ਜਗਨਾਥਾ॥ ੬੦ ॥ ਬਹੁਰ ਆਇ ਕਰਿ ਦੇਖਨੋ ਦੋਊ। ਚਢਨੋ ਜਾਤ ਸਿਵਕਾ[੧੪] ਨਰ ਸੋਊ। ਗਾਵਤਿ ਗਾਇਕ[੧੫] ਰਾਗ ਅਗਾਰੀ।ਅਸ ਬਿਲੋਕਿ ਭਾ ਅਚਰਜ ਭਾਰੀ॥੬੧॥–ਬਿਨ

[੧]ਮਾਰਕੇ। [੨]ਪਹਿਲੇ। [੩]ਪਿੱਛੋਂ ਵਸਤੁ ਕੋਈ ਲੋਡੀ। [੪]ਗੁਰੂ ਜੀ ਬੋਲੇ। [੫]ਘਰਾਂ ਨੂੰ। [੬]ਆਏ ਹੋ। [੭]ਸਾੜਨਾ। [੮]ਧੂਆਂ। [੯]ਨੰਗੇ ਕਰਕੇ। [੧੦]ਦੇਖਿਆ ਇਕ ਪੁਰਸ਼ ਨੂੰ ਕੋਈ ਮਾਰਦੇ ਹਨ। [੧੧]ਛੁਪਕੇ। [੧੨]ਦੌੜਕੇ। [੧੩]ਬਲਦੀ। [੧੪]ਪਾਲਕੀ ਪ੍ਰ। [੧੫]ਗਵੱਯੇ। *ਪਾ:–ਹਮ।

†ਗੁਰੂ ਜੀ ਨਿਜ ਨੂੰ ਹਿੰਦੂ ਮੁਸਲਮਾਨ ਤੋਂ ਨਿਆਰਾ ਦੱਸਦੇ ਚਹੇ ਹਨ, ਓਹ ਤਾਂ ਆਪਣਾ ਮਤਾ ਦੱਸਦੇ ਰਹੇ ਹਨ। ਤਨ ਹਿੰਦੂ ਕਹਿਣਾ ਸੱਚ ਸੀ, ਕਿਉਂਕਿ ਜਨਮ ਕਰਕੇ ਸਰੀਰ ਦਾ ਜਗਤ ਵਿਚ ਆਉਣਾ ਹਿੰਦੂ ਖਾਨਦਾਨ ਵਿਚੋਂ ਹੀ ਸੀ, ਇਹ ਗਲ ਇਥੇ ਮਤਾ ਪ੍ਰਗਟ ਕਰਨ ਲਈ ਨਹੀਂ, ਪਰ ਠੱਗਾਂ ਦਾ ਧਿਆਨ ਅੱਗ ਵਲ ਲਿਜਾਣ ਤੋਂ ਹੈ ਸੀ ਕਿ ਓਹ ਅੱਗ ਦੀ ਖਾਤਰ ਚਿਖਾ ਵਲ ਤੱਕਣ, ਓਥੇ ਜਾਣ ਤੇ ਕੋਤਕ ਤੱਕਣ, ਤਦ ਉਨ੍ਹਾਂ ਦਾ ਪਾਪ ਵਿਚ ਮੁਰਦਾ ਹੋ ਚੁਕਾ ਮਨ ਜਾਗ ਉੱਠੇ। ‡ਪਾ:–ਦੂਰ ਹੈ।

ਪੁਛੇ ਤੇ ਜਾਇ ਨ ਜਾਨਾ। ਪੂਰਬ ਸੈਕਟ ਦੇਤਿ ਮਹਾਨਾ। ਅਬ ਅਨੰਦ ਸੋਂ ਮਾਰਗ ਜਾਏ-ਕਰਿ ਬਿਚਾਰ ਇਉਂ ਤਿਹ ਢਿਗ ਆਏ॥੬੨॥ਸ੍ਰੈਯਾ॥'ਕੌਨ ਅਹੈ ਸਿਵਕਾ ਪਰ ਜਾਵਤਿ ਪੂਰਬ ਸ਼ਾਸਨ[1] ਦੇਵਤਿ[2] ਯਾਂਹੀ[3]। ਦੂਤਨ ਬੈਨ ਭਨੇ 'ਇਹ ਪਾਪੀ ਥੋ,*ਦੇਨ ਬਡੋ ਦੁਖ ਲਾਯਕ ਆਹੀ। ਧੂਮ ਚਿਖਾ ਪਿਖਿਯੋ ਗੁਰ ਨਾਨਕ ਹੋਇ ਪੁਨੀਤ ਗਯੋ ਛਿਨ ਮਾਂਹੀ। ਸ਼ਾਸਨ ਤੇ ਛੁਟਿ ਪ੍ਰਾਪਤ ਭਾ ਸੁਖ,ਕੀਨ ਜਿ ਪਾਪ ਰਹਨੋ ਇਕ ਨਾਂਹੀ'॥੬੩॥ਸ੍ਰੈਯਾ॥'ਨਾਨਕ ਕੌਨ?ਬਤਾਇ ਹਮੈ', ਸੁਨਿ ਦੂਤ ਕਹੈਂ 'ਤੁਮਰੇ ਢਿਗ ਜੋਊ। ਮਾਰਨ ਹੇਤ ਖਸੋਟਨ ਕੇ ਤੁਮ ਜਾਂਕੇ ਅਏ, ਗੁਰ ਨਾਨਕ ਸੋਊ'।ਯੌਂ ਸੁਨਿਕੇ ਬਿਸਮਾਦਿ ਰਿਦੇ 'ਹਮ ਕੋ ਧ੍ਰਿਕ', ਧਾਇ ਚਲੇ ਤਬ ਦੋਊ । ਆਨਿ ਗਹੇ ਪਦ ਪੰਕਜ ਪਾਨ ਸੋਂ[4],ਬੈਨ ਭਨੇ 'ਤੁਮਹੋ ਦੁਖ ਖੋਊ' ॥੬੪॥ ਦੋਹਰਾ ॥ ਸਰਬ ਬ੍ਰਿਤਾਂਤ ਦਿਖਾਇ ਕੈ ਸ਼ਰਧਾ ਅਪਨੀ ਦੀਨ। ਕਰਤਿ ਕੁਕਰਮ ਬਹੋਰਨੇ[5] ਸ਼੍ਰੀ ਗੁਰ ਪਰਮ ਪ੍ਰਬੀਨ॥੬੫॥ਚੌਪਈ॥ ਸਰਬ ਪੰਥ ਕੀ ਕਥਾ ਸੁਨਾਈ। ਚਾਰੋਂ ਚਰਨ ਰਹੇ ਲਪਟਾਈ। 'ਨਿੰਦ ਜੀਵਕਾ ਹੁਤੀ ਹਮਾਰੀ। ਮਾਰਹਿੰ ਜੀਵਨ[6] ਬਿਨਾ ਬਿਚਾਰੀ ॥੬੬॥ਤੁਮ ਸਮਰੱਥ ਸੰਤ ਸੁਖਦਾਈ। ਅਪਨੀ ਕਲਾ ਨ ਹਮਹਿੰ ਦਿਖਾਈ। ਬਖਸ਼ਹੁ ਬਡੇ ਕਰੇ ਅਪਰਾਧੂ। ਪਰਉਪਕਾਰੀ ਹੈ ਜਗ[7] ਸਾਧੂ ॥ ੬੭ ॥ਚਲਹੁ ਗ੍ਰਾਮ ਸ਼੍ਰੀਪ੍ਰਭੂ ! ਬਹੋਰੀ[8]।ਬਿਨਤੀ ਸਰਬ ਕਰਹਿੰ ਕਰ ਜੋਰੀ। ਅਘ ਓਘਨ[9] ਮਹਿੰ ਹਮ ਜ਼ਾਲਤਾਨਾ। ਹਿੰਸਾ ਮਹਿੰ ਦਿਨ ਰੈਨ ਬਿਤਾਨਾ' ॥੬੮॥ਦੀਨ ਭਏ ਅਵਲੋਕ ਗੁਸਾਈਂ। ਹਟੇ ਗ੍ਰਾਮ ਕੀ ਦਿਸ਼ਿਤਿਸ ਢਾਈਂ। ਸ਼੍ਰੀ ਗੁਰ ਕੋ ਲੇ ਸੰਗਿ ਸੁ ਆਏ ਸਰਬ ਪ੍ਰਸੰਗਹਿ ਗ੍ਰਾਮ ਸੁਨਾਏ॥੬੯॥ ਹੁਤੋ ਸਥਾਨ ਜਹਾਂ ਤਿਨ ਨੀਕਾ। ਤਹਿੰ ਬਿਠਾਇ ਬੇਦੀ ਕੁਲ ਟੀਕਾ। ਧਰਹਿੰ ਉਪਾਇਨ ਬੰਦਨ ਕਰਿਹੀਂ। ਉਸਤਤਿ ਬਾਰੰਬਾਰ ਉਚਰਿਹੀਂ॥੭੦॥'ਜਿਸ ਪ੍ਰਕਾਰ ਹੈ ਭਲਾ ਹਮਾਰਾ। ਸਿਖਵਨ[10] ਸੋਊ ਸਿਖਾਇ ਉਦਾਰਾ! । ਮਾਨਵ ਸਰਬ ਕੁਕਰਮਨ ਲਾਗੇ। ਸਮਝ ਪਰੀ ਤੁਮ ਦਰਸ਼ਨ ਪਾਗੇ[11] ॥੭੧॥ ਬਿਨੈ ਸੁਨੀ ਤਿਨਕੀ ਗੁਨਖਾਂਨੀ।ਸੁਖਦ ਮੁਕਤਿ ਦਾ ਬੋਲੇ ਬਾਨੀ।'ਨਿੰਦ ਜੀਵਕਾ

[1]ਸਜ਼ਾ। [2]ਦੇਂਦੇ ਸਾਓ। [3]ਇਸ ਨੂੰ। [4]ਹੱਥਾਂ ਨਾਲ। [5]ਖੋਟੇ ਕੰਮ ਕਰਨੋਂ ਮੋੜਿਆ। [6]ਜੀਵਾਂ ਨੂੰ। [7]ਹੋਏ ਹੋ ਜਗਤ ਵਿਚ। [8]ਮੁੜਕੇ। [9]ਬਹੁਤਿਆਂ ਪਾਪਾਂ। [10]ਉਪਦੇਸ਼। [11]ਪਾਏ।

*ਗੁਰੂ ਜੀ ਨੇ ਉਹਨਾਂ ਦੀ ਦ੍ਰਿਸ਼ਟਿ ਰਲੋਕਿਕ ਸਾਮਾਨ ਦਿੱਸ ਪੈਣ ਵਾਲੀ ਖੁਹਲ ਦਿੱਤੀ, ਸੋ ਦੇਖਦੇ ਹਨ ਓਹ ਕੌਤਕ ਜੋ ਇਕ ਪ੍ਰਾਣੀ ਦਾ ਮਰਨ ਦੇ ਬਾਦ ਹੋ ਰਿਹਾ ਸੀ।

ਪਾਛਲ ਤਮਾਗਹੁ। ਕਿਰਖੀ[1] ਕਰਨ ਭਲੇ ਮਗ* ਲਾਗਹੁ ॥ ੭੨ ॥ ਅਬ ਜੋਤੋ ਘਰ ਮਹਿੰ ਹੋ ਦਰਬਾ।ਪਾਪਨ ਕਾ,ਸੁ ਲੁਟਾਵਹੁ ਸਰਬ।।ਕਰਹੁਕਮਾਈ ਹਾਬਨ ਸੰਗਾ। ਤਿਹ ਮਹਿੰ ਕਰਉ ਪੁੰਨ ਸ ਉਮੰਗਾ ॥ ੭੩ ॥ ਗ੍ਰਾਮ ਬਿਖੈ ਧ੍ਰਮਸਾਲਾ ਰਚਿਯੋ। ਅਸਨ ਖਵਾਇ ਅਥਿਤ[2] ਪੁਨਿ ਅਚਿਯੋ। ਸੱਤਿਨਾਮ ਕੋ ਸਿਮਰਨ ਕਰਿਨੋ।ਮੰਤ੍ਰ ਸਰਬ ਕਲੁਖਨ[3]ਕੋ†ਹਰਿਨੋ॥੭੪॥ਕ੍ਰਿੱਤ ਕਰਹੁ ਅਪਨੀ ਦਿਨ ਮਾਂਹੀ। ਮਿਲਹੁ ਸੰਝ ਧ੍ਰਮਸਾਲਾ ਜਾਂਹੀ। ਤਹਾਂ ਬੈਠਿ ਪ੍ਰਭੁ ਕੀਰਤਿ ਗਾਵਹੁ।ਭੋਰ ਹੋਤਿ ਨਾਮਹਿੰ ਲਿਵਲਾਵਹੁ॥੭੫॥ਸੰਤ ਅਤਿਥਿ ਕੀ ਸੇਵਾ ਕਰਿਯੋ।ਭਾਉ ਭਗਤਿ ਹਿਰਦੇ ਮਹਿੰ ਧਰਿਯੋ। ਇਹ ਉਪਦੇਸ਼ ਸਦੀਵ ਕਮਾਵਹੁ। ਤੁਮਰਾ ਭਲਾ ਹੋਇ ਸੁਖ ਪਾਵਹੁ' ॥ ੭੬॥ ਮਾਨੇ ਬਚਨ ਗੁਰੂ ਕੇ ਸਭਿਹੀ। ਦਰਬ ਲੁਟਾਇ ਦੀਨ ਤਿਨ ਤਬਹੀ।ਖੇਤੀ ਕਰਨ ਲਗੇ ਸਭਿ ਗ੍ਰਾਮਾ। ਪੂਰਬ ਕੋ ਤਜਿ ਦਯੋ ਕੁਕਾਮਾ ॥੭੭॥ ਧਰਮਸਾਲ ਮਿਲਿ ਸਕਲ ਸਵਾਰੀ।ਭਾਉ ਭਗਤਿ ਕੇ ਭੇ ਅਧਿਕਾਰੀ। ਸਿਮਰਨ ਲਗੇ ਵਾਹਿਗੁਰੂ ਨਾਮੂ। ਸਿੱਖੀ ਰੀਤਿ ਲੀਨ ਅਭਿਰਾਮੂ ॥੭੮॥ ਕਿਤਿਕ ਦਿਵਸ ਬਸਿ ਕਰਿ ਤਿਹ ਥਾਨਾ। ਭਾਉ ਭਗਤਿ ਬਿਧਿ ਨੀਕ ਦ੍ਰਿੜਾਨਾ। ਬਖਸ਼ੇ ਸਰਬ ਪਾਪ ਤਿਨ ਕੇਰੇ।ਬਹੁਰ ਚਲਾਏ ਪੰਥ ਭਲੇਰੇ॥੭੯॥ਬਿਦਾ ਭਏ ਤਿਨ ਤੇ ਬਰਿਆਈ‡। ਆਗੇ ਕੀਨੋ ਗਮਨ ਗੁਸਾਈਂ। ਮਹਾਂ ਅਘੀ ਜਿਨਿ ਜਗਤ ਉਧਾਰੇ। ਤਿਨ ਦਰਸ਼ਨ ਪਰ ਕਵਿ ਬਲਿਹਾਰੇ ॥ ੮੦ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਬਾਲਕ ਬਪਾਰੀ, ਬੰਚਕਨ ਪ੍ਰਸੰਗ' ਬਰਨਨੰ ਨਾਮ ਪੰਚਦਸ਼ਮੋ ਅਧਜਾਯ ॥ ੧੫ ॥

੧੬. [ਸ਼ਾਰਦਾ ਮੰਗਲ। ਕਾਰ੍ਤੂ ਪ੍ਰਸੰਗ]

ਦੋਹਰਾ ॥ ਮੁਕਤਾ ਪੰਕਤਿ ਸਰਸੁਤੀ ਗੁਰੁ ਜਸੁ ਗੁਨ ਪੁਰਵਾਇ।
ਪਹਿਰੇ ਉਰ ਦ੍ਵੈ ਲੋਕ ਮੈਂ ਸ਼ੋਭਾ ਹ੍ਵੈ ਅਧਿਕਾਇ ॥ ੧ ॥

ਮੁਕਤਾ=ਮੋਤੀ [ਸੰਸ:, ਮੁਕ੍ਤਾ, ਮੌਕ੍ਤਿਕ]
ਪੰਕਤਿ=ਲੜੀ, ਸ਼੍ਰੇਣੀ, ਕਤਾਰ [ਸੰਸ: ਪੰਕ੍ਤਿ]
ਸਰਸੁਤੀ=ਬਾਣੀ, ਸਰਸ੍ਵਤੀ ਦਾ ਫੇਰਵਾ ਵੇਖੋ ਪੁਰਬਾਰਧ ਅਧਜਾਯ ਇਕ ਅੰਕ ਦੋ ਸਾਰਾ। ਸਰਸ੍ਵਤੀ ਨੂੰ ਵਾਚ, ਵਾਕ, ਸ਼ਾਰਦਾ, ਗਿਰਾ, ਬਾਣੀ, ਆਦਿ ਨਾਵਾਂ ਨਾਲ ਯਾਦ ਕਰਦੇ ਹਨ, ਐਉਂ ਏਹ ਸਾਰੇ

[1]ਖੇਤੀ। [2]ਮੁਹਤਾਜਾਂ ਨੂੰ। [3]ਪਾਪਾਂ। *ਪਾ:—ਮਨ। †ਪਾ:—ਕਿਲਵਿਖ ਤਨ।
‡:ਇਹ ਸਾਖੀ ਪੁਰਾਤਨ ਜਨਮ ਸਾਖੀ ਵਿਚ ਬੀ ਹੈ ਤੇ ਕਾਮ ਰੂਪ ਦੇਸ਼ ਪਹੁੰਚਣ ਤੋਂ ਪਹਿਲੋਂ ਹੋਈ ਲਿਖੀ ਹੈ।

ਪਦ ਇਕ ਅਰਥੀ ਹੋ ਗਏ ਹਨ, ਇਸ ਕਰਕੇ ਸਰਸੁਤੀ ਦੇ ਏਥੇ ਅਰਥ ਬਾਣੀ ਹਨ।

ਗੁਨ=ਤਾਗਾ।

ਅਰਥ–ਗੁਰੂ ਜਸ (ਰੂਪ) ਧਾਗੇ (ਵਿਚ) ਬਾਣੀ (ਰੂਪ) ਮੋਤੀਆਂ ਦੀਆਂ ਲੜੀਆਂ ਪਰੋਕੇ (ਜੋ ਸਿੱਖ) ਹਿਰਦੇ (ਵਿਚ) ਪਹਿਨ ਲਵੇ, (ਉਸ ਦੀ) ਸ਼ੋਭਾ ਦੋ ਲੋਕਾਂ ਵਿਚ ਬਹੁਤ ਹੋਵੇਗੀ।

ਸ਼੍ਰੀ ਬਾਲਾ ਸੰਧੁਰੁ ਵਾਚ ॥ਚੌਪਈ ॥ ਸੁਨੀਏ ਸ਼੍ਰੀ ਅੰਗਦ ਸੁਖ ਕਾਰਨ !। ਗਮਨੇ ਆਗੇ ਨਰਕ ਨਿਵਾਰਨ। ਰੂਮ ਵਿਲਾਇਤ ਜਹਾਂ ਮਹਾਨਾਂਪਾਤਿਸ਼ਾਹ ਕਾਰੂੰ ਤਿਹ ਥਾਨਾ ॥ ੨ ॥ ਤਹਾਂ ਜਾਇ ਦੇਖਨੋ ਪੁਰਿ ਭਾਰੀ। ਮਹਾਂ ਰੰਕ ਬਸਿਹੈਂ ਨਰ ਨਾਰੀ। ਕਿਰਤ ਕਰਤਿ ਸਭਿ ਦਿਵਸ ਬਿਤਾਵਤਿ।ਦਰਬ ਨ ਪਾਸ ਸਦਾ ਦੁਖ ਪਾਵਤਿ ॥ ੩॥ ਸੰਤ ਅਤਿਥਿ ਕੀ ਸੇਵ ਨ ਕਰਿਈ। ਭੂਪ ਪੂਜਾ ਏਕੈ ਅਨੁਹਰਿਈ[1]। ਸ਼੍ਰੀਪਰਮੇਸ਼ੁਰ ਨਾਮ ਨ ਲੇਈਂ।ਦੁਹੂੰ ਲੋਕ ਦੁਖ ਪਾਵਹਿ ਤੇਈ ॥੪॥ ਤਿਨ ਕੋ ਸੁਖ ਦੇਨੇ ਕੇ ਹੇਤਾਪੁਰਿ ਪ੍ਰਵਿਸ਼ੇ ਬੇਦੀ ਕੁਲਕੇਤਾ। ਕਾਰੂੰ ਕੇਰਿ ਦੁਰਗ[2]ਜਿਹ ਭਾਰੀ। ਤਿਸ ਕੇ ਬੈਠੇ ਜਾਇ ਅਗਾਰੀ॥੫॥ ਥਿੰਦ ਹੁਤੇ ਦਰ ਪਰ ਦਰਵਾਨਾ। ਭਿਨ ਸੋਂ ਸ਼੍ਰੀ ਗੁਰ ਬਚਨ ਬਖਾਨਾ। 'ਕੈਸੋ ਹੈ ਪਤਿਸ਼ਾਹ ਵਿਲਾਇਤ?।ਕੇਤਿਕ ਦੇਤਿ ਫਕੀਰ ਖ਼ਰਾਇਤ? ॥੬॥ਕੈਸੋ ਨਮਾਉਂ ਪੂਜਾ ਕੋਕਰਿਈ?।ਕਰੁਨਾ ਕਿਤਿਕ ਰਿਦੇ ਮਹਿੰ ਧਰਿਈ ?'।ਸੁਨਿ ਦਰਵਾਨਨ ਗਿਰਾ ਉਚਾਰੀ।'ਅਤਿ ਪਰਜਾ ਇਨ ਕੀਨਿ ਦੁਖਾਰੀ॥੭॥ਕਾਰੂੰ ਅਤਿ ਜ਼ੁਲਮੀ ਪਤਿਸ਼ਾਹਿ। ਕ੍ਰਿਪਨ[3] ਬਿਸਾਲ, ਰਹੈ ਧਨਚਾਹਿ। ਰੰਚਕ ਦਾਨ ਕਿਸੂ ਨਹਿੰ ਦੇਈ। ਪਰਜਾ ਸਰਬ ਲੂਟ ਇਨ ਲੇਈ॥ ੮॥ ਇਸ ਕੋ ਭ੍ਰਾਤ ਹਰੂਨਹਿ[4] ਜੋਊ। ਦਰਬ ਰੀਜ[5] ਚਾਲੀ ਕਿਯ ਸੋਊ। ਇਨ ਕੀਨੇ ਪੈਂਤਾਲੀ ਰੀਜ। ਸਰਬ ਵਿਲਾਇਤ ਮਾਇਆ ਸੰਜਿ[6]॥੯॥ ਦੋਹਰਾ॥ ਦਾਦ[7] ਪੁਕਾਰ[8] ਨ ਸੁਨਹਿੰ ਕਛੁ ਲੇਵਹਿਧਨੁ ਖੁਸਵਾਇ।ਦਯਾ ਹੀਨ ਦੁਖ ਦੇਹਿ ਸਭਿ ਮਾਨਤਿ ਬਾਤ ਨ ਕਾਇ ॥੧੦॥ਚੌਪਈ॥ ਦੇਸ਼ ਵਿਲਾਇਤ ਸਗਰੇ ਲੋਕਾ। ਰਹੈਂ ਦੁਖੀ ਨਿਤ ਧਰਿ ਉਰ ਸ਼ੋਕਾ। ਕਿਤੇ ਗ੍ਰਾਮ ਕਰਿ ਗਏ ਉਜਾਰਾ। ਕੇਤਿਕ ਮਰਿ ਗੇ ਕਰਤਿ ਪੁਕਾਰਾ[9]॥੧੧॥ਸੁਨਿ ਕਰਿ ਤਿਨ ਤੇ ਕ੍ਰਿਪਾਨਿਧਾਨਾ।ਪੁਨ ਬੂਝੇ ਸੋਊ ਦਰਵਾਨਾ। 'ਕੈਸੇ ਦਰਬ ਕੀਨ ਇਕਠਾਈਂ ?। ਰਾਖਤਿ ਹੈਂ ਨਰ ਅਧਿਕ

[1]ਇਕੋ ਜਿਹੇ। [2]ਕਿਲ੍ਹਾ। [3]ਕੰਜੂਸ। [4]ਹਾਰੂਨ। [5]ਖਜ਼ਾਨੇ। [6]ਕੱਠੀ ਕਰਦੇ। [7]ਇਨਸਾਫ। [8]ਫਰਿਆਦ।

ਦੁਰਾਈ॥੧੨॥ ਹੋਇ ਇਕੇਲੋ ਗਾਡਹਿ ਧਰ ਮੈਂ। ਨਿਸ ਦਿਨ ਬਸਨੋ ਰਹਤਿ ਸੌ ਉਰ ਮੈਂ। ਕੌਨ ਰੀਤਿ ਕਰ ਇਨਹਿ ਸਕੇਲੀ[1]?। ਆਵਤਿ ਜਾਤੀ ਹੋਤਿ ਦੁਹੇਲੀ[2] ॥੧੩॥ਤਬ ਦਰਵਾਨਨ ਬੈਨ ਬਖਾਨਾ। 'ਸੁਨਹੁ ਬਾਤ ਦਰਵੇਸ਼ ਮਹਾਨਾ !।ਏਕ ਸਮੈਂ ਕਾਰੂੰ ਜੋ ਰਾਈ। ਨਿਜ ਵਜ਼ੀਰ ਸਭਿ ਲੀਨ ਬੁਲਾਈ ॥੧੪॥ਬੂਝਨ ਕੀਨੇ ਬਚਨ ਕਠੋਰਾ-ਹੈ ਕਿ ਨਹੀਂ ਧਨ ਔਰੈ ਠੌਰਾ?। ਮੋਰ ਵਲਾਇਤ ਮੈਂ ਕਿਤ ਬਾਢੈ[3]। ਦੇਹੁ ਬਤਾਇ ਬੈਨ ਕਹਿ ਸਾਚੇ-॥ ੧੫ ॥ ਦੋਹਰਾ ॥ਸੁਨਿ ਵਜ਼ੀਰ ਡਰ ਅਰਜ਼ ਕਿਯ-ਕਹੂੰ ਰਜਤਪਣ ਨਾਂਹਿ। ਸਰਦ ਮੇਘ[4]ਜਲਹੀਨ ਜਿਉਂ ਤਿਉਂ ਲਖਿ ਦੇਸ਼ਨਮਾਂਹਿ॥੧੬॥ਚੌਪਈ॥ਏਕਰਜਤ-ਪਣ ਸਗਰੇ ਦੇਸ਼ਾ। ਖੋਜਨੋ ਪਾਇ ਨ ਕਹੂੰਨਰੇਸ਼ਾ-।ਸੁਨਿ ਕਾਰੂੰ ਨਿਜ ਸੁਤਾ ਬੁਲਾਈ। ਕਹਜੋ-ਇਸੇ ਕੋ ਬੇਚੋ ਜਾਈ-॥੧੭॥ ਏਕ ਰਜਤਪਣ ਜੋ ਨਰ ਦੇਵੈ।ਸੋ ਪਤਿਸ਼ਾਹ ਸੁਤਾ ਕੋ ਲੇਵੈ-।ਅਸ ਕਹਿ ਠਾਂਢੀ ਕੀਨ ਬਜਾਰੂ। ਚੰਦ ਬਦਨ ਜਿਹ ਲੋਚਨ ਚਾਰੂ॥੧੮॥ਚੌਦਹਿ ਸਾਲ ਬਾਲ ਇਕ ਆਯੋ। ਪਿਖਿ ਸਰੂਪ ਮਨ ਰਹਜੋ ਲੁਭਾਯੋ।ਮਾਤ ਸਮੀਪ ਗਯੋ ਤਬ ਧਾਯੋ।ਹੈ ਆਤੁਰ ਅਸ ਬਚਨ ਅਲਾਯੋ ॥੧੯॥-ਜਨਨੀ!ਏਕ ਰਜਤਪਣ ਦੀਜੈ। ਪਾਤਿਸ਼ਾਹ ਕੀ ਤਨਿਯਾ ਲੀਜੈ। ਸੁੰਦਰ ਰੂਪ ਅਹੈ ਜਿਸ ਕੇਰਾ। ਇਹ ਸੌਦੇ ਮਹਿੰ ਲਾਭ ਘਨੇਰਾ-॥੨੦॥[5]-ਸੁਨਿ ਸੁਤ!ਏਕ ਰਜਤਪਣ ਨਾਂਹੀ। ਖੋਜਹੁ ਸਗਰੇ ਦੇਸ਼ ਜਿ ਮਾਂਹੀ। ਜੇ ਕਰਿ ਮੋਲ ਨ ਪਾਸ ਹਮਾਰੇ। ਕਿਉਂ ਸੌਦੇ ਕੋ ਲੈਨਿ ਉਚਾਰੇ- ॥ ੨੧ ॥ ਤਬ ਹਠ ਗਹਜੋ ਸੁ ਬਾਲ ਬਿਸਾਲਾ। ਕਹੇ, ਕਿ-ਲੇ ਦੀਜੋ ਤਤ-ਕਾਲਾਨਾ ਤੁਰ ਨਹੀਂ ਜੀਵਨਾ ਮੇਰੋ-। ਗਿਰਜੋ ਧਰਨ ਪਰ ਖਾਇ ਘੁਮੇਰੋ[6] ॥੨੨॥ਜਨਨੀ ਰੋਇ ਚਿੰਤ ਬਹੁ ਕਰਿਹੀ।ਗਹਿਕੈ ਸੁਤ ਕੋਹਾਥ,ਉਚਰਿਹੀ। -ਜਬ ਤਵ ਪਿਤਾ ਧਰਨ ਦਫਨਾਯੋ। ਏਕ ਰਜਤਪਣ ਤਿਹ ਮੁਖ ਪਾਯੋ॥ ੨੩ ॥ ਰਹਿ ਨ ਸਕਤ, ਸੋ ਲੇਹੁ ਨਿਕਾਸੇ-। ਇਉਂ ਸੁਨਿ ਬਾਲਕ ਭਯੋ ਹੁਲਾਸੇ[7]। ਜਹਾਂ ਪਿਤਾ ਕੀ ਗੋਰ ਬਤਾਈ। ਖੋਦਨ ਲਗਜੋ ਜਾਇ ਸੋ ਥਾਈਂ ॥ ੨੪ ॥ ਤਹਿੰ ਤੇ ਤਤਛਿਨ ਲੀਨ ਨਿਕਾਸਾ। ਚਲਜੋ ਬਜਾਰਹਿੰ ਰਿਦੈ ਹੁਲਾਸਾਦੀਨ ਰਜਤਪਣ ਲੈ ਸੋ ਗਯੋ।ਸੁਧ ਕਾਰੂੰ ਸੁਨਿ ਬਿਸਮੈਭਯੋ॥੨੫॥ ਗਹਿ ਮੰਗਵਾਯੋ ਤਿਹ ਤਤਕਾਲਾ। ਆਨ ਸ਼ਾਸਨਾ[8] ਦੀਨਿ ਬਿਸ਼ਾਲਾ।

[1]ਕੱਠੀ ਕੀਤੀ। [2]ਦੁਖਦਾਈ। [3]ਬਚਿਆ ਹੋਇਆ। [4]ਸਰਦ ਰਿਤੂ ਦਾ ਬੱਦਲ। [5]ਮਾਂ ਬੋਲੀ:--। [6]ਛੁਵਾਟੜੀ। [7]ਅਨੰਦ। [8]ਦੰਡ।

–ਕਿਹ ਤੇ ਲਜਾਯੋ ਸਾਚ ਬਤਾਵਹੁ?। ਮਾਰਹਿ ਤੁਰਤ ਜਿ ਕੂਰ ਅਲਾਵਹੁ–॥ ੨੬ ॥ ਤਬ ਬਾਲਿਕ ਨੇ ਸਾਚ ਉਚਾਰਾ–ਮੈਂ ਕਾਢਨੋ ਪਿਤ ਗੌਰ ਮਝਾਰਾ। ਹਮਰੇ ਘਰ ਮਹਿੰ ਏਕ ਜਿ ਪਾਵਹੁ। ਤਬ ਮੋ ਕੋ ਜਮ ਧਾਮ ਪਠਾਵਹੁ–॥੨੭॥ ਜਬ ਐਸੀ ਕਾਰ੍ਹੂੰ ਸੁਧਿ ਪਾਈ। ਸਭਿ ਹੀ ਗੌਰਾਂ ਲੀਨਿ ਖੁਦਾਈ। ਕਹੂੰ ਕਹੂੰ ਤੇ ਪਾਯੋ ਸੋਈ। ਇਹ ਸਮ ਜ਼ੁਲਮੀ ਔਰ ਨ ਕੋਈ'॥੨੮॥ ਦਰਵਾਨਨ ਤੇ ਸੁਨਿ ਗੁਨਖਾਨੀ।ਪੁਨ ਤਿਨ ਸੰਗ ਕਹੀ ਅਸਥਾਨੀ।'ਗੁਨਹਿਗਾਰ ਇਹ ਦੋਜ਼ਕ ਜਾਈ। ਹੈ ਸਦ ਹੈਫ[1] ਜੁ ਕਰੀ ਕਮਾਈ॥੨੯॥ ਧ੍ਰਿਗ ਜੀਵਨ ਇਹ ਕੋ ਜਗ ਮਾਂਹੀ। ਇਹ ਠਾਂ ਅਪਜਸ, ਮਰਿ ਦੁਖ ਪਾਹੀ। ਪਰਵਦਗਾਰ ਜਹਾਂ ਦਰਗਾਹਾ। ਅਹੈ ਬਿਸਾਲ ਖਤਾਵੰਦ[2] ਤਾਂਹਾ॥੩੦॥ ਜਬ ਹੋਵਹਿਗੋ ਕਸ਼ਟ ਮਹਾਨਾਂ। ਤਬ ਪਛੁਤਾਇ ਮੀਜਹੈ ਪਾਨਾ[3]।ਅਬ ਇਕ ਬਾਤ ਸੁਨੋ ਦਰਵਾਨੋਂ!। ਕਾਰ੍ਹੂੰ ਸੋਂ ਇਮ ਜਾਇ ਬਖਾਨੋ ॥੩੧॥ ਇਕ ਫਕੀਰ ਤੁਮਰੇ ਦਰ ਆਯੋ !। ਮੁਲਾਕਾਤ ਕਰਿਬੇ ਫੁਰਮਾਯੋ। ਜਾਚਨ ਕੀ ਰੰਚਕ ਨਹਿੰ ਚਾਹੀ। ਮਿਲਨ ਪ੍ਰਯੋਜਨ ਬਿਨ ਕਛੁ ਨਾਂਹੀ ॥੩੨॥ ਵਹਿਰ ਆਨਿ ਕਰਿ ਦਰਸ਼ਨ ਲੀਜੈ*। ਸੁਨਹੁ ਬਚਨ, ਪੁਨ ਆਪ ਭਨੀਜੈ'। ਮ੍ਰਿਦੁਲ ਬਚਨ ਸ਼੍ਰੀ ਗੁਰ ਕੇ ਸੁਨਿਕੈ। ਗੇ ਦਰਵਾਨ ਸੰਤ ਭਲ ਗੁਨਿਕੈ ॥੩੩॥ ਪਹੁੰਚੇ ਕਾਰ੍ਹੂੰ ਕੇਰ ਅਗਾਰੀ। ਹਾਥ ਬੰਦਿਕੈ ਗਿਰਾ ਉਚਾਰੀ। 'ਇਕ ਦਰਵੇਸ਼ ਅਪੂਰਬ[4] ਆਵਾ। ਅਧਿਕ ਪ੍ਰਤਾਪਵਾਨ ਲਖਿ ਪਾਵਾ॥੩੪॥ਮ੍ਰਿਦੁਲ ਬਚਨ ਜਿਹ ਨੀਕ ਸੁਭਾਊ।ਸੁੰਦਰ ਰੂਪ ਸਭਿਨਿ ਮਨ ਭਾਊ[5]।ਜਾਚਨ ਕੀ ਜਿਹ ਚਾਹ ਨ ਕਾਈ।ਰਾਵਰ ਕੋ ਮਿਲਨੋ ਫੁਰਮਾਈ'॥੩੫॥ਇਉਂ ਸੁਨਿ ਕਾਰ੍ਹੂੰ ਦਰਪਰ ਆਯੋ।ਸ਼੍ਰੀ ਨਾਨਕਕੋ ਦਰਸ਼ਨ ਪਾਯੋ।ਬੰਦਨ ਕਰਿ ਭਾ ਠਾਂਢ ਅਗਾਰੀ। ਸੰਗ ਭੀਰ ਮਾਨਵ ਕੀ ਭਾਰੀ॥੩੬॥ ਦੋਹਰਾ॥ਇਸ ਬਿਧਿ ਸ਼੍ਰੀ ਨਾਨਕ ਤਬੈ ਬੈਠੈ ਕਰਿਹੀ ਤਾਂਹਿ।ਬੀਨ ਬੀਨ[6]ਬਹੁ ਠੀਕਰੀ ਪਾਵੈਂ ਪਟ[7] ਕੇ ਮਾਂਹਿ॥੩੭॥ ਚੌਪਈ॥ਦੇਖਤਿ ਕਾਰ੍ਹੂੰ ਗਿਰਾ ਉਚਾਰੀ। 'ਬੀਨ[8] ਠੀਕਰੀ ਕਜਾ ਕਰਿ ਕਾਰੀ। ਕਰਹੁ ਬਾਦ[9] ਇਹ ਬੈਠੇ ਕਾਜੂ। ਇਨ ਕਉ ਸੰਚਿ ਕਰਹੁ ਕਜਾ ਕਾਜੂ?'॥੩੮॥ਸੁਨਿਕੈ ਸ਼੍ਰੀ ਗੁਰ ਬੈਨ ਉਚਾਰੇ। 'ਚਲੈਂ ਠੀਕਰੀ ਸੰਗ ਹਮਾਰੇ। ਬੀਨ ਕਰੋਂ ਯਾਂਤੇ ਇਕਠਾਈ। ਪਰਲੋਕਹਿ ਮਹਿੰ ਕਾਜ ਸਿ ਆਈ' ॥੩੯॥''ਹੇ ਦਰਵੇਸ਼ ਨ ਕਰਹੁ ਵਿਚਾਰੀ। ਕੈਸਿ[10]

[1]ਬੜਾ ਅਫਸੋਸ ਹੈ। [2]ਕਸੂਰ ਵਾਰ। [3]ਮਲੇਗਾ ਹੱਥਾਂ ਨੂੰ। [4]ਨਵਾਂ। [5]ਚੰਗਾ ਲਗਣ ਵਾਲਾ। [6]ਚੁਣ ਚੁਣ। [7]ਬਸਤਰ। [8]ਬਿਅਰਥ। [9]ਕਾਰ੍ਹੂੰ ਨੇ ਕਿਹਾ:–। [10]ਕੀਕੂੰ। *ਪਾ:—ਦੀਜੋ

ਠੀਕਰੀ ਜਾਂਹਿ ਅਗਾਰੀ। ਦੇਹਿ ਸੰਗ ਕੀ ਇਹਾਂ ਰਹੈ ਹੈ।ਤ੍ਰਿਣ ਸਮਾਨ ਕਿਛੁ ਸੰਗ ਨ ਜੈ ਹੈ' ॥ ੪੦ ॥ ਦੋਹਰਾ ॥ 'ਤੈਂ ਜ਼ੁਲਮੀ ਕਰ ਦੋਸ਼ ਮੈਂ ਕੀਨ ਪੈਂਤਾਲੀ ਰੀਜ। ਕਨੋਂ ਕਰਿ ਜਾਵਹਿਂ ਸੰਗ ਇਹ ਕੀਨ ਪਾਪ ਕੋ ਸੰਜਿ[1] ॥੪੧॥ਚੌਪਈ॥ ਤੇਰੋ ਬਡੋ ਭ੍ਰਾਤ ਜੋ ਭਯਾ। ਚਾਲੀ ਰੀਜ ਸੰਜਿ ਤਜਿ ਮੁਯਾ। ਤਾਂ ਕੇ ਸੰਗ ਨ ਗਈ ਅਗਾਰੀ।ਤਿਹ ਤੇ ਤੈਂ ਸੰਚੀ ਅਤਿ ਭਾਰੀ ॥ ੪੨ ॥ ਤੇਰੇ ਸੰਗ ਸੁ ਕਿਉਂ ਕਰਿ ਜਾਵਹਿ। ਦੋਜ਼ਕ ਪਰਹਿਂ ਮਹਾਂ ਦੁਖ ਪਾਵਹਿ। ਔਰ ਆਇ ਸਭਿ ਧਨ ਕੋ ਲੇਈ। ਇਸ ਕਾਰਨ ਤੁਝ ਦੋਜਕ ਦੇਈਂ ॥ ੪੩ ॥ ਕੌਨ ਕਾਜ ਤੇਰੇ ਤਬ ਆਵਹਿ। ਪਰ ਦੋਜ਼ਕ ਮਹਿਂ ਜਬ ਬਿਲਲਾਵਹਿਂ। ਜਬ ਤਨ ਤੇ ਹੈਂ ਪ੍ਰਾਨ ਨਿਆਰੇ। ਪੁਰਬ ਨਰ ਲੇ ਦਰਬ ਸਮ੍ਹਾਰੇਂ ॥ ੪੪ ॥ ਦਫਨ ਕਰੈਂ ਤੁਝ ਕੋ ਪਸ਼ਚਾਤੀ।ਰਿਦੈਬਿਚਾਰਿ ਲੇਹੁ ਭਲਭਾਂਤੀ।ਜਹਿਂਕਹਿਂ ਦੇਖਾ ਸੁਨਾ ਰੁਪੱਯਾ। ਕਰਨੋ ਜੋਰ ਤੈਂ ਲੀਨ ਖੁਸੱਯਾ[2] ॥੪੫॥ ਕਲਮਲ[a] ਪੁੰਜ ਕੀਨ ਸਭਿ ਰੀਜੈ। ਸੰਗ ਨ ਚਲਿਹੀ ਰਾਖਤਿ ਸੰਜੈ।ਜੇ ਕਰਿ ਚਾਹਤਿ ਆਪਨਨੀਕਾ।ਤਜੋ ਖਸੋਟਨ ਨਰ ਸਭਿ ਹੀ ਕਾ ॥ ੪੬ ॥ ਮਾਨਿ ਬਚਨ ਜ਼ੁਲਮੀ ਪਰਹਰੀਏ[ੲ]। ਜੋ ਨਹਿਂ ਮਾਨੋ ਦੋਜ਼ਕ ਪਰੀਏ। ਕਈ ਕੋਸ ਅਗਨੀ ਕੋ ਮਾਂਹੀ।ਜਹਿਂ ਖੈਂਚਤਿ ਜਮਦੂਤ ਫਿਰਾਹੀਂ'॥੪੭॥ ਦੋਹਰਾ॥ਦਰਸ਼ਨ ਕਰਿ ਪੁਨ ਬਚਨ ਸੁਨਿ ਭਯੋ ਮੋਮ ਦਿਲ ਸੋਇ। ਆਗੇ ਸ਼੍ਰੀ ਗੁਰ ਕੇ ਤਬੈ ਬੋਲਨੋ ਆਜਜ਼ ਹੋਇ ॥੪੮॥ ਚੌਪਈ॥ 'ਜਨੋਂ ਬੀਤੀ ਬੀਤੀ ਪਸ਼ਚਾਤੀ।ਅਬ ਉਪਦੇਸ਼ ਦੇਹੁ ਭਲਿ ਭਾਂਤੀ। ਜਨੋਂ ਨਿਸ਼ਚਾ ਹੈ ਪੰਥ ਖੁਦਾਇ। ਸੋ ਬਿਧਿ ਦੀਜੈ ਮੁਝੈ ਬਤਾਇ ॥੪੯॥ਰਹੈ ਸਦੀਵ ਈਰਖਾ ਮਨ ਮੈਂ। ਯਾਂ ਤੇ ਰਹੋਂ ਮਗਨ ਮੈਂ ਧਨ ਮੈਂ। ਕਿਸ ਬਿਧਿ ਲੋਭ ਨ ਮਨ ਤੇ ਜਾਇ। ਕਿਉਂ ਕਰਿ ਜਾਨੋਂ ਗੈਲ ਖੁਦਾਇ ॥੫੦॥ ਕ੍ਰਿਪਾ ਧਾਰਿ ਅਬ ਕਰਹੁ ਉਚਾਰਾ। ਨਾਸਹਿਂ ਮਨ ਕੇ ਸਰਬ ਬਿਕਾਰਾ'। ਸੁਨਿ ਸ਼੍ਰੀ ਨਾਨਕ ਗਿਰਾ ਉਚਾਰੀ। ਦੇਨਿ ਨਸੀਹਤ ਸਭਿ ਸੁਖਕਾਰੀ ॥ ੫੧ ॥

*ਤ੍ਰਿਲੰਗ ਮਹਲਾ ੧ ॥

ਕੀਚੇ ਨੇਕ ਨਾਮੀ ਜੋ ਦੇਵੈ ਖੁਦਾਇ ॥ ਜੋ ਦੀਸੈ ਜ਼ਿਮੀ ਪਰ ਸੋ ਹੋਸੀ ਫ਼ਨਾਇ ॥
ਦਾਇਮ[4] ਵ ਦੌਲਤ ਕਸੇ ਬੇਸ਼ੁਮਾਰ ॥ ਨ ਰਹੇਂਗੇ ਕਰੋੜੀ ਨ ਰਹੇਂਗੇ ਹਜਾਰ ॥

---

[1]ਇਕੱਠੇ। [2]ਖੋਹ ਲਿਆ। [a]ਬਹੁਤ ਪਾਪਾਂ ਨਾਲ। [ੲ]ਛੱਡੋ। [4]ਹਮੇਸ਼ਾ।

*ਇਹ ਨਸੀਹਤ ਨਾਮਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ, ਭਾਂਡੇ ਸ਼੍ਰੀ ਮੁਖਵਾਕ ਨਹੀਂ।

ਦਮੜਾ ਤਿਸੀ ਕਾ ਜੁ ਖਰਚੇ ਅਰ ਖਾਇ ॥ ਦੇਵੈ ਦਿਲਾਵੈ ਰਜਾਵੈ ਖੁਦਾਇ ॥ ਹੋਤਾ ਨ ਰਾਖੈ ਇਕੇਲਾ ਨ ਖਾਇਆ ਤਹਿਕੀਕ[1] ਦਿਲ ਦਾਨੀ[2] ਵਹੀ ਭਿਸਤ ਜਾਇ ॥ ਕੀਚੈ ਤਵਜਿਆ[3] ਨ ਕੀਚੈ ਗੁਮਾਨ ॥ ਨ ਰਹਿਸੀ ਇਹ ਦੁਨੀਆਂ ਨ ਰਹਿਸੀ ਦੀਵਾਨ ॥ ਹਾਥੀ ਵ ਘੋੜੇ ਵ ਲਸ਼ਕਰ ਹਜ਼ਾਰ ॥ ਹੋਵੈਂਗੇ ਜ਼ਾਰਕ ਕੁਛ ਲਾਗੈ ਨ ਬਾਰ[4]॥ ਦੁਨੀਆਂ ਕਾ ਦਿਵਾਨਾ ਕਹੈ ਮੁਲਖ ਮੇਰਾ ॥ ਆਈ ਮੌਤ ਸਿਰ ਪਰ ਨ ਮੇਰਾ ਨ ਤੇਰਾ ॥ ਕੇਤੀ ਗਈ ਦੇਖਿ ਵਾਜ ਵਜਾਇ ॥ ਵਹੀ ਏਕ ਰਹਿਸੀ ਜੁ ਸਾਚਾ ਖੁਦਾਇ ॥ ਆਇਆ ਇਕੇਲਾ ਇਕੇਲਾ ਚਲਾਇਆ ॥ ਚਲਤੇ ਵਖਤਿ ਕੋਈ ਕਾਮ ਨ ਆਇਆ॥ ਲੇਖਾ ਮੰਗੀਜੈ ਕਿਆ ਦੀਜੈ ਜਵਾਬ ॥ ਤੋਬਾ ਪੁਕਾਰੈ ਤੇ ਪਾਵੈ ਅਜ਼ਾਬ[5] ॥ ਦੁਨੀਆਂ ਪਰ ਕੀਆ ਜ਼ੋਰ ਦਮੜਾ ਕਮਾਇਆ ॥ ਖਾਇਆ ਪੰਢਾਇਆ ਅਜਾਂਈ ਗਵਾਇਆ ॥ ਆਖਰ ਪੱਛੋਤਾਣਾ ਕਰੈ ਹਾਇ ਹਾਇ॥ ਦਰਗਹਿ ਗਇਆ ਸੋਊ ਪਾਵੈ ਸਜਾਇ ॥ ਜਾਨਤ ਹੈ ਤੈਂਕੂੰ ਅਰ ਤੈਂਡੀ ਕਮਾਈ ॥ ਦਗੋਬਾਜ਼ੀ ਕਰ ਕਰ ਦੁਨੀ ਲੂਟ ਖਾਈ॥ ਪੀਏ ਪਿਆਲੇ ਅੋ ਖਾਏ ਕਬਾਬ ॥ ਦੇਖੈ ਰੇ ਲੋਕੋ ਜੁ ਹੋਤੇ ਖਰਾਬ॥ ਜਿਸਕਾ ਤੂੰ ਬੰਦਾ ਤਿਸੀ ਕਾ ਸਵਾਰਿਆ ॥ ਦੁਨੀਆਂ ਕੇ ਲਾਲਚ ਤੈਂ ਸਾਹਿਬ ਵਿਸਾਰਿਆ ॥ ਨ ਕੀਤੀ ਇਬਾਦਤ[6] ਨ ਰਾਖਿਓ ਈਮਾਨ ॥ ਨ ਕੀਤੀ ਹਕੂਮਤ[7] ਪੁਕਾਰੇ ਜਹਾਨ ॥ ਅੰਦਰ ਮਹਿਲਾਂ ਕੇ ਬੈਠੋਂ ਤੂੰ ਜਾਇ ॥ ਹਰਮਾਂ[8] ਸਿਉਂ ਖੇਲੈਂ ਖੁਸ਼ਬੋਈ ਹਵਾਇ ॥ ਨ ਪੂਛੈ ਨ ਬੂਝੈ ਜੁ ਬਾਹਰ ਕਿਆ ਹੋਇ ॥ ਹਰਾਮੀ ਗ਼ਰੀਬਾਂ ਨੂੰ ਮਾਰੇ ਵਿਗੋਇ ॥ ਬਸਤੀ ਉਜਾੜੈਂ ਫਿਰ ਨ ਬਸਾਵੈਂ ॥ ਕੂਕਹਿ ਪੁਕਾਰਹਿ ਦਾਦ[9] ਨ ਪਾਵੈਂ ॥ ਲਖੋੜੀ ਕਰੋੜੀ ਕੀਏ ਬੇਸ਼ੁਮਾਰ ॥ ਨ ਰਹੈਂਗੇ ਕਰੋੜੀ ਨ ਰਹੈਂਗੇ ਹਜ਼ਾਰ*॥ ਹਾਕਮ ਕਹਾਵੈਂ ਹਕੂਮਤ ਨ ਹੋਇ ॥ ਦੁਨੀਆਂ ਕਾ ਦਿਵਾਨਾਂ ਫਿਰੈ ਮਸਤ ਲੋਇ ॥ ਲੂਟੈ ਮੁਲਕ ਬਹੁਤ ਪਹਿਰੈ ਅਰ ਖਾਇ ॥ ਦੋਜ਼ਕ ਕੀ ਆਤਸ਼ ਮਾਰੇਗੀ ਜਲਾਇ ॥ ਗਰਬ ਸਿਉਂ ਨ ਦੇਖ ਦੁਨੀਆਂ ਕੇ ਦਿਵਾਨੇ ॥ ਹਮੇਸ਼ਾ ਨ ਰਹੇਗੀ ਤੂੰ ਐਸੀ ਨ ਜਾਨੇ ॥ ਉਠਾਵੈ ਸਫਾ ਉਸਕੋ ਲਾਗੈ ਨ ਬਾਰ[10] ॥ ਕਿਸਕੀ ਦੁਨੀਆਂ ਕਿਸ ਕੇ ਘਰ ਬਾਰ ॥ ਚੰਦ ਰੋਜ ਚਲਨਾ ਕਿਛ ਪਕੜੋ ਕਰਾਰ ॥ ਨ ਕੀਚੈ ਹਿਰਸ[11] ਬਹੁਤ ਦੁਨੀਆਂ ਕੇ ਯਾਰ ॥ ਸ਼ਰਮਿੰਦਾ ਨ ਹੋਇੰ ਕੁਛ ਨੇਕੀ ਕਮਾਇ ॥ ਲਾਨਤ ਕਾ ਜਾਮਾ ਪਹਿਰ ਕੇ ਨ ਜਾਇ ॥ ਗ਼ਾਫਲਤ ਕਰਹੁਗੇ ਤੋ ਖਾਵੋਗੇ ਮਾਰ ॥ ਬੇਟੀ ਵ ਬੇਟਾ ਕੋ ਲਹੋਗੇ ਨ ਸਾਰ॥ ਤੋਬਾ ਕਰਹੁ ਬਹੁਰ ਕੀਚੈ ਨ ਜੋਰ ॥ ਦੋਜਕ ਕੀ ਆਤਸ਼ ਜਲਾਵੇਗੀ ਗੋਰ ॥ ਮਸਾਦਿਕ[12] ਪੈਗੰਬਰ ਕੇਤੇ ਸ਼ਾਹ[13] ਖਾਨ ॥ ਨ ਦੀਸੈਂ ਜਿਮੀ ਪਰ ਤਿਨੰ ਕੇ ਨੀਸ਼ਾਨ ॥ ਚਲਤੇ ਕਬੂਤਰ ਜਿਨਾਵਰ ਕੀ ਛਾਉਂ ॥ ਕੇਤੇ ਖਾਕ ਹੂਏ ਕੋ ਪੂਛੈ ਨ ਨਾਉਂ ॥ ਚਾਲੀ ਰੀਜ ਜੋੜੈ ਨ ਰਖਿਓ ਈਮਾਨ ॥ ਦੇਖੈ ਰੇ ਕਾਰੂੰ ਜੁ ਹੋਤੇ ਪਰੇਸ਼ਾਨ ॥ ਨਦਾਨੀ ਨ

[1]ਨਿਸ਼ਚੇ। [2]ਤੂੰ ਜਾਣ। [3]ਤਵਾਜ਼ਿਆ, ਆਦਰ। [4]ਦਰ। [5]ਦੁੱਖ। [6]ਬੰਦਗੀ। [7]ਡਾਢ—ਨਿਆਂ ਦੀ ਹਕੂਮਤ। [8]ਇਸਤ੍ਰੀਆਂ। [9]ਇਨਸਾਫ। ਨਿਆਂ। [10]ਲਾਲਚ। [11]ਸ਼ੇਖ। [12]ਪਾਤਸ਼ਾਹ।

*ਪਾ—ਕਹੀ ਕਿਰਸਾਣ ਬਪੜੇ ਮਰੀਵੈ ਹਜਾਰ।

ਦੁਨੀਆਂ ਵ ਫ਼ਾਨੀ ਮੁਕਾਮ ॥ ਤੂੰ ਖ਼ੁਦ[1] ਚਸ਼ਮ[2] ਬੀਨੀ[3] ਇਹ ਚਲਣਾ ਜਹਾਨ। ਤੋਬਾ ਨ ਕੀਤੀ ਕਰੇਦਿਆਂ ਗੁਨਾਹ ॥ ਕਰੇ ਅਰਜ਼ ਬੰਦਗੀ ਬਾਬਾ ਨਾਨਕ ਐਸੇ ਆਲਮ ਸਿਉ ਤੇਰੀ ਪਨਾਹ ॥ ੧ ॥

ਦੋਹਰਾ ॥ ਕਾਰੂੰ ਸੁਨਿ ਹੈਰਾਨ ਹੁਇ ਭਯੋ ਮੋਮ ਦਿਲ ਸੋਇ। ਆਗੇ ਕੋ ਭੈ ਮਾਨਿਓ ਜਹਿੰ ਸਜ਼ਾਇ ਅਤਿ ਹੋਇ॥੫੨॥ਚੌਪਈ॥–ਕਜਾ ਹੋਵੈਗੋ ਤਬ ਮੁਝ ਹਾਲਾ।ਗਹਿ ਜਬ ਬਾਂਧੇਂਗੇ ਜਿਹ ਕਾਲਾ।ਸਭਿ ਪਰ ਜ਼ੁਲਮੀ ਕੀਨਿ ਬਿਸਾਲਾ। ਭਲਿਆਈ ਤੇ ਰਹਜੋ ਨਿਰਾਲਾ[5]–॥੫੩॥ਕਾਰੂੰ ਮਨ ਗੁਨਿਬਹੁਰ ਬੁਰੋਯੋ[6]। 'ਮੈਂ ਗ਼ਾਫਲ ਹੋਯੋ ਨਿਤ ਸੋਯੋ। ਨਹਿੰ ਜਾਨਤਿ ਥੋ ਕਹਾਂ ਖ਼ੁਦਾਇ। ਤੁਮ ਮਸਾਲ[6]*ਸੁਨਿ ਭੈ ਮੁਹਿ ਆਇ॥੫੪॥ਮਿਹਰ ਆਪਨੀ ਮੋ ਪਰ ਕੀਜੈ।ਪੰਥ ਖੁਦਾਇ ਬਤਾਵਨ ਕੀਜੈ।ਤ੍ਰਿਸ਼ਨਾ ਦਰਬ ਨਦੀ ਬਡ ਧਾਰਾ। ਬਹਜੋ ਜਾਤਿ ਹੌਂ ਪਾਇ ਨ ਪਾਰਾ॥੫੫॥ਤੁਮ ਕੇਵਟ[7] ਮਮ ਕਰਿ ਕੈ ਦਾਯਾ। ਗਹਹੁ ਹਾਥ ਦੇ ਪਾਰ ਲੰਘਾਯਾ। ਮੋਹ ਕੁਟੰਬ ਕੂਪ ਅੰਧੇਰਾ। ਪਰਜੋ ਰਹਜੋ ਕਾਢਹੁ ਮੈਂ ਚੇਰਾ[7]॥੫੬॥ ਤਿਹ ਬਿਨਤੀ ਸੁਨਿਕੈ ਗੁਨਖਾਨੀ। ਕ੍ਰਿਪਾ ਧਾਰਿ ਬੋਲੇ ਸ਼ੁਭ ਬਾਨੀ।'ਜਬ ਲੌ ਰਿਦੇ ਨ ਨਿਸ਼ਚੈ ਆਵਾ। ਗੱਲੀਂ ਤਬ ਲੌ ਜਾਇ ਨ ਪਾਵਾ ॥੫੭॥ ਰਹੇ ਬੰਦਗੀ ਬੀਚ ਸਦੀਵਾ। ਕਰਿ ਅਸਥਿਰ ਮਨ ਰਾਖਹਿ ਨੀਵਾਂ। ਜਾਵਦ ਪ੍ਰੀਤਿ ਕਰੀ ਜਗ ਮਾਂਹੀ। ਤਾਵਦ ਛੂਟਨ ਇਸ ਕੋ ਨਾਂਹੀ ॥੫੮॥ ਖਲਕ[8] ਬਿਖੈ ਦੇਖਹੁ ਨਰ ਜੇਤੇ। ਖਾਨ ਪਾਨ ਕੇ ਮੀਤ ਸੁ ਤੇਤੇ। ਜਬ ਲੌ ਖਾਵਹਿੰ ਤਬ ਲੌ ਮੀਤਾ। ਪਾਇੰ ਨ ਜਬ,ਹੁਇੰ ਦੁਸ਼ਮਨ ਰੀਤਾ ॥ ੫੯ ॥ ਅਪਨਾ ਪਰ ਕਾ[9] ਜਗਤ ਸਬਾਏ। ਨਿਰਧਨ ਭਏ ਨ ਦੇਖਹਿੰ ਆਏ। ਅਸ ਬਿਚਾਰ ਕਰਿਕੈ ਉਰ ਮਾਂਹੀ। ਮੋਹ ਕੁਟੰਬ ਤਜੋ,ਕਛੁ ਨਾਂਹੀ ॥੬੦॥ਦੋਹਰਾ ॥ ਧਨ ਲੌ ਇਨ ਕੀ ਮੀਤਤਾ[10] ਦੁਖ ਮੈਂ ਕਾਮ ਨ ਆਇੰ। ਦੁਖ ਸੁਖ ਕਰੇ ਸਹਾਇਤਾ ਐਸਾ ਏਕ ਖੁਦਾਇ ॥੬੧॥ ਚੌਪਈ ॥ ਜਗ ਕੀ ਪ੍ਰੀਤਿ ਨ ਕਾਹੂੰ ਕਾਜਾ। ਪਰਹਿ ਆਇ ਦੁਖ,ਜਾਵਹਿੰ ਭਾਜਾ। ਸ਼੍ਰੀ ਪ੍ਰਭੁ ਕੀ ਹੈ ਨੀਕੀ ਪ੍ਰੀਤਾ। ਕਰਹੁ ਸਦੀਵ ਤਾਂਹਿ ਸੌਂ ਹੀਤਾ[11] ॥੬੨॥ ਅੰਤ ਕਾਲ ਮੈਂ ਲੇਤਿ ਛੁਟਾਇ। ਇਤ ਉਤ ਜੋ ਸੁਖਦਾ ਸਮੁਦਾਇ'। ਐਸੇ ਬਚਨ ਸੁਨੇ ਕਾਰੂੰ ਜਬ। ਦੀਨ ਭਯੋ ਗੁਰ ਚਰਨ ਗਹੇ ਤਬ ॥ ੬੩॥ 'ਤੁਮ ਜੋ ਕਹੋ ਕਰੌਂ ਮੈਂ ਸੋਇ। ਔਰ

[1]ਆਪੈ। [2]ਅਖੀਂ। [3]ਦੇਖਦਿਆਂ। [4]ਵੱਖਰਾ, ਹੀਨ। [5]ਕਹਿਆ। [6]ਦ੍ਰਿਸ਼ਟਾਂਤ। [7]ਮਲਾਹ [8]ਖਲਕਤ, ਦੁਨੀਆਂ। [9]ਪਰਾਇਆ। [10]ਮਿੱਤ੍ਰਤਾਈ। [11]ਹਿਤ=ਪ੍ਰੇਮ। *ਪਾ:--ਮਸਲਾ।

ਨ ਮੋਤੇ ਅਬ ਕੁਛ ਹੋਇ। ਸ਼ਰਨ ਪਰਜੋ ਮੈਂ ਰਾਵਰ ਕੇਰੀ। ਸ਼ਰਧਾ ਭੀ ਪਦ ਕੰਜ ਘਨੇਰੀ' ॥੬੪॥ ਦੋਹਰਾ ॥ ਸ਼੍ਰੀ ਨਾਨਕ ਬੋਲੇ ਬਹੁਰ ਅਵਲੋਕਜੋ ਮਨ ਦੀਨ। 'ਬੰਦੀਖਾਨਾਂ ਛੋਡਿ ਤੂੰ ਮਨੁਜ ਕੈਦ ਜੇ ਕੀਨ'॥੬੫॥ ਚੌਪਈ ॥ ਜਹਿੰ ਜਹਿੰ ਨਰ ਤਿਹਂ ਕੈਦ ਕਰਾਏ।ਪਠੇ ਦੂਤ ਤਤਕਾਲ ਛੁਡਾਏ। ਦਰਬ ਖਸੋਟਜੋ ਦਿਯੋ ਦਿਵਾਇ। ਧਾਂਮਨ ਵਿਖੇ ਸਰਬ ਪਹੁੰਚਾਇ॥੬੬॥ਗੁਰੂ ਕਹੈਂ 'ਸਿਮਰਹੁ ਸਤਿਨਾਮੂ। ਸਦਾ ਸਹਾਈ ਸਭਿ ਸੁਖ ਧਾਮੂ। ਆਗੈ ਆਜਿਜ਼[1] ਰੱਖਜਾ ਕਰਿਯੇ। ਉਰ ਤੇ ਜ਼ੁਲਮੀ ਸਗਲ ਪ੍ਰਹਰਿਯੇ ॥ ੬੭ ॥ ਕਲਮਲ ਕਰਿ ਜੋ ਧਨ ਇਕਠਾਇ।ਦੇਹੁ ਖਰਾਇਤ ਨਾਇ ਖੁਦਾਇ[2]।ਕਰਹੁ ਬੰਦਗੀ ਹੋਇ ਅਧੀਨ। ਅਪਨਾ ਭਲਾ ਰਿਦੈ ਇਉਂ ਚੀਨ' ॥੬੮ ॥ ਦੋਹਰਾ ॥ ਮਾਨਿ ਬਚਨ ਗੁਰ ਕੋ ਤਬੈ ਕਾਰੂੰ ਕਰੀ ਸੁ ਕਾਰ । ਜਹਿੰ ਜਹਿੰ ਸੂਬੇ ਤਾਂਹਿ ਕੇ ਦੀਨੀ ਦੇਗ[3] ਅਪਾਰ ॥੬੯॥ਚੌਪਈ॥ ਸ਼ਾਂਤਿ ਭਈ ਤਬ ਰੂਮ, ਵਿਲਾਇਤ[4]। ਜਹਿੰ ਤਹਿੰ ਦੇਵਨ ਲਗੇ ਖ਼ਰਾਇਤ। ਸ਼੍ਰੀ ਗੁਰ ਕੋ ਤਿਹ ਜੋਵਨ ਕਰਿਕੈ। ਹੋਤਿ ਜ਼ੁਲਮ ਜੋ ਗਯੋ ਸੁ ਟਰਿ ਕੈ[5]॥੭੦॥ ਮਾਨਵ ਆਵਨ ਸਗਰੇ ਲਾਗੇ। ਧਰਹਿੰ ਉਪਾਇਨ ਪਾਇਨ ਆਗੇ। ਬੰਦਹਿੰ ਪਦ ਅਰਬਿੰਦ ਮੁਕੰਦਾ। ਸ਼੍ਰੀ ਗੋਬਿੰਦ ਸੱਚਿਦਾ ਨੰਦਾ ॥ ੭੧॥ ਬੋਲਜੋ ਕਾਰੂੰ ਦੈ ਕਰ ਜੋਰੀ। 'ਮੋ ਪਰ ਭੀ ਤੁਮ ਮਿਹਰ ਨ ਥੋਰੀ।ਮਹਾਂ ਗਰਤ ਹੌਂ ਨਿਘਰਤਿ ਜਾਤੋ।ਗਹਿ ਕਰ ਕਾਢਜੋ ਕਰਿ ਦੁਖ ਹਾਤੋ[6] ॥੭੨॥ ਦੋਹਰਾ॥ ਭਲਾ ਹੋਇ ਮੇਰੋ ਅਬੈ,ਆਸ ਭਈ ਉਰ ਆਇ।ਆਪ ਪ੍ਰਛੰਨ[7]ਖੁਦਾਇ ਹੋ,ਮਾਰਗਦੀਨਬਤਾਇ'॥੭੩॥ਚੌਪਈ॥ਬਾਰ ਬਾਰ ਬੰਦਹਿ ਪਦ ਗੁਰਕੋ।ਮਨ ਅਧੀਨ ਕਰਿ ਪ੍ਰੇਮਹਿੰ ਉਰ ਕੋ।ਮਿਹਰ ਧਰੇ ਬੋਲੇ ਸੁਖਦਾਇ।'ਕਾਰੂੰ ਇਹ ਮਗ ਮਿਲਨ ਖੁਦਾਇ॥੭੪॥ ਤੁਝ ਪਰ ਕ੍ਰਿਪਾ ਭਈ ਹੈ ਭੂਰਨ। ਮਹਾਂ ਪਾਪ ਹੋਏ ਸਭਿ ਚੂਰਨ।ਰਿਦੈ ਬਿਖੈ ਭਾ ਚਿਤ ਕਰ-ਤਾਰ।ਭਵ ਬੰਧਨ ਤੇ ਹੋਇ ਉਧਾਰ'॥੭੫॥ਕਾਰੂੰ*ਕਹੈ 'ਮਿਹਰ ਭੀ ਤੇਰੀ।

[1]ਗਰੀਬਾਂ ਦੀ। [2]ਰੱਬ ਦੇ ਨਾਮ ਤੇ। [3]ਲੰਗਰ। [4]ਦੇਸ਼। [5]ਟਲ ਗਿਆ। [6]ਦੁਖ ਨਾਸ਼ ਕਰਕੇ। [7]ਗੁਪਤ।

*ਮਸ਼ਹੂਰ ਕਾਰੂੰ ਈਰਾਨ ਦਾ ਪਾਤਸ਼ਾਹ ਜਿਸ ਨੇ ਰੂਮ ਆਦਿ ਦੇਸ਼ ਜਿੱਤੇ ਸਨ ਬਹੁਤ ਚਿਰ ਸਤਿਗੁਰ ਜੀ ਤੋਂ ਪਹਿਲਾਂ ਹੋ ਚੁਕਾ ਹੈ। ਭਾਈ ਮਨੀ ਸਿੰਘ ਜੀ ਦੀ ਸਾਖੀ ਵਿਚ ਭੀ ਲਿਖਿਆ ਹੈ ਕਿ ਅਗੇ ਭੀ ਕਾਰੂੰ ਹੋਇਆ ਹੈਸੀ, ਭਾਈ ਜੀ ਇਸ ਕਾਰੂੰ ਦਾ ਨਾਮ ਜੋ ਸਤਿਗੁਰੂ ਜੀ ਨੂੰ ਮਿਲਿਆ ਹਮੀਦ ਕਾਰੂੰ ਦੱਸਦੇ ਹਨ । ਸੋ ਇਹ ਕੋਈ ਹੋਰ ਕ੍ਰਿਪਣਸ਼ਾਹ ਹੈ ਜਿਸ ਦੇ ਬੁਰੀ ਤਰ੍ਹਾਂ ਦੌਲਤ ਜਮਾਂ ਕਰਨ ਕਰਕੇ ਉਸ ਨੂੰ ਕਾਰੂੰ ਦੀ ਅੱਲ ਨਾਲ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠਾਂ]

ਕਾਟੀ ਲੋਭ ਰਿਦੈ ਤੇ ਬੇਰੀ[1]। ਮੁਝ ਕੋ ਪੰਥ ਬਤਾਯੋ ਨੀਕਾ। ਭਲਾ ਕਰਨ ਆਏ ਸਭਿ ਹੀ ਕਾ' ॥੭੬॥ ਕਿਤਿਕ ਦਿਵਸ ਗੁਰ ਤਹਾਂ ਬਿਤਾਏ। ਸਰਬ ਲੋਕ ਤਹਿੰ ਸੁਖੀ ਬਸਾਏ। ਨਾਮ ਦਾਨ ਕੀ ਸਿੱਖਯਾ ਦੀਨੀ। ਭਯੋ ਨਿਹਾਲ ਰਿਦੈ ਜਿਨਿ ਲੀਨੀ ॥੭੭॥ ਤ੍ਰਾਸ ਦੇਸ਼ ਕੋ ਸਭਿ ਨਿਰਵਾਰਾ। ਕਾਰੂੰ ਨੀਕੇ ਮਗ ਮਹਿੰ ਡਾਰਾ। ਬਹੁਰ ਗਮਨ ਕੀ ਕੀਨੀ ਤਯਾਰੀ। ਤਬ ਕਾਰੂੰ ਅਸ ਗਿਰਾ ਉਚਾਰੀ ॥੭੮॥"ਕ੍ਰਿਪਾ ਧਾਰਿ ਰਹੀਏ ਮੁਝ ਪਾਸੂ। ਗਮਨਨ ਤਯਾਰ ਭਏ ਕਿਉਂ ਆਸੂ[2]। ਮੈਂ ਸੇਵਕ ਸਭਿ ਭਾਂਤਿ ਤੁਮਾਰਾ। ਸਰਬ ਦੇਸ਼ ਕੀਨੋ ਨਿਸਤਾਰਾ ॥ ੭੯ ॥ ਰਹਤਿ ਨਹੀਂ, ਜੇ ਕਰਹੁ ਪਿਆਨਾ। ਪੁਨ ਦਰਸ਼ਨ ਦੇਵਹੁ ਕਬ ਆਨਾ?'। ਸੁਨਿਕੈ ਬੋਲੇ ਕ੍ਰਿਪਾ ਨਿਧਾਨਾਂ। "ਸਿਮਰਹੁ ਨਾਮ ਹੋਇ ਕਲਿਆਨਾ॥੮੦॥ ਰਿਦੈ ਧਯਾਨ ਅਪਨੈ ਤੁਮ ਧਾਰਹੁ। ਇਹੀ ਹਮਾਰੋ ਮਿਲਨ ਬਿਚਾਰਹੁ'। ਬਿਦਾ ਭਏ ਕਹਿਕੈ ਬਰਿਆਈ। ਗਮਨੇ ਆਨ ਸਥਾਨ ਗੁਸਾਈਂ॥੮੧॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਕਾਰੂੰ ਕੋ ਪ੍ਰਸੰਗ' ਬਰਨਨੰ ਨਾਮ ਖੋੜਸਮੋ ਅਧਜਾਯ ॥ ੧੬ ॥

੧੭. [ਸ਼ਾਰਦਾ ਮੰਗਲ। ਹਬਸ਼ ਵਿਲਾਇਤ, ਚੋਲਾ, ਰਾਮਚੰਦ੍ ਦੀ ਕਥਾ]

ਦੋਹਰਾ॥ ਜਗਮਗਾਤਿ ਜਗ ਤਾਰਨੀ ਜਗਤ ਬਿਖੇ ਜਿਹ ਜੋਤਿ।
ਜੋਯ ਜਾਲਪਾ ਜੇ ਕਰੀ ਕੀਜੈ ਸੁਮਤਿ ਉਦੋਤਿ* ॥ ੧ ॥

[ਜਗਮਗਾਤਿ=ਜਗਮਗ ਕਰ ਰਹੀ ਹੈ। (ਅ) ਪਾਠਾਂਤ੍ਰ ਐਉਂ ਭੀ ਹੈ:—]
[ਜਗਤ ਮਾਤ ਜਗ ਤਾਰਨੀ—ਤੂੰ ਜਗਤ ਦੀ ਮਾਤਾ ਤੇ ਜਗ]

---

[1]ਰਿਦੇ ਤੋਂ ਲੋਭ (ਰੂਪੀ) ਬੇੜੀ ਕੱਟ ਦਿੱਤੀ ਹੈ। [2]ਛੇਤੀ ਹੀ। *ਪਾ:—ਜੋ ਜੋ ਸੁਮਤਿ ਅਦੋਤ।

[ਪਿਛਲੇ ਪੰਨੇ ਦੀ ਬਾਕੀ ਟੂਕ]

ਯਾਦ ਕੀਤਾ ਗਿਆ ਹੈ। ਤਵਾਰੀਖ ਖਾਲਸਾ ਦੇ ਕਰਤਾ ਜੀ ਨੇ ਬੀ ਇਸ ਦਾ ਨਾਉਂ ਸੁਲਤਾਨ ਹਮੀਦ ਕਾਰੂੰ ਲਿਖਿਆ ਹੈ, ਇਸ ਦਾ ਟਿਕਾਣਾ ਕਿਤੇ ਮਿਸਰ ਦੇਸ਼ ਵਿਚ 'ਕੋਕੋ' ਨਾਮ ਕਰਕੇ ਦਸਿਆ ਨੇ, ਇਹ ਬੀ ਦੱਸਦੇ ਹਨ ਕਿ ਸ਼ਹਿਰ ਦੇ ਦੱਖਣ ਦਰਵੱਜੇ ਨਹਿਰ ਕਿਨਾਰੇ ਚੌਤਰਾ ਹੈ ਜੋ ਸ਼ਤਿਗੁਰੂ ਜੀ ਦੀ ਯਾਦਗਾਰ ਹੈ, ਤੇ ਦੱਸਦੇ ਹਨ ਕਿ ੧੮੮੬ ਵਿਚ ਜਦੋਂ ਮਹਦੀ ਨਾਲ ਜੰਗ ਕਰਨ ਫੌਜਾਂ ਗਈਆਂ ਸਨ, ਤਦ ਓਥੋਂ ਮੁੜੇ ਸਿੰਘਾਂ ਨੇ ਇਹ ਥਾਂ ਡਿੱਠਾ ਤੇ ਪ੍ਰਸ਼ਾਦ ਕਰਾਇਆ ਸੀ, ਪਰੰਤੂ ਖੋਜ ਦੀ ਹੋਰ ਲੋੜ ਹੈ। [ਭਾ: ਖ: ਭਗ੦ ਪੰਨਾ

ਪਰ ਭਾਈ ਮਨੀ ਸਿੰਘ ਜੀ ਹਮੀਦ ਕਾਰੂ ਨੂੰ ਕੂਮ ਵਿਚ ਲਿਖਦੇ ਹਨ, ਅਸਲ ਨਾਮ ਪਤਾ ਬਾਲੇ ਦੀ ਅਸਲੀ ਸਾਖੀ ਵਿਚ ਪਤਾ ਨਹੀਂ ਕੀਹ ਸੀ। ਵਰਤਮਾਨ ਭਾਈ ਬਾਲੇ ਵਾਲੀ ਸਾਖੀ ਦੇ ੧੩੧ ਸਫੇ ਤੋਂ ਪਤਾ ਲਗਦਾ ਹੈ ਕਿ ਕਾਰੂੰ ਐਵੇਂ ਅੱਲ ਸੀ, ਨਾਮ ਹਮੀਦ ਸੀ ਅਰ ਮਦੀਨੇ ਉਸ ਦਾ ਰਾਜ ਸੀ। ਵਿਸ਼ੇਸ਼ ਖੋਜ ਦੀ ਲੋੜ ਹੈ।

ਤਾਰਨੀ ਹੈਂ, ਪਰੰਤੂ ਉਦੋਤ ਵਿਚ ਜੋ ਸੰਭਾਵਨਾ ਹੈ, ਉਹ ਦੱਸਦੀ ਹੈ ਕਿ ਬਾਣੀ-ਦੇ ਜਗਮਗ ਕਰਨ ਵਾਲੇ ਗੁਣ ਦੀ ਪ੍ਰਸ਼ੰਸ਼ਾ ਵਧੀਕ ਦਰੁਸਤ ਹੈ। ਦੋਰ ਬਿਖੇ-ਪਦ ਕਿਸੇ ਕ੍ਰਿਯਾ ਪਦ ਦੀ ਲੋੜ ਰਖਦਾ ਹੈ, ਜੋ-ਜਗਮਗਾਤਿ-ਤਾਂ ਹੈ, ਪਰ ਜਗਤ ਮਾਤ ਕ੍ਰਿਆ ਪਦ ਨਹੀਂ ਹੈ।

ਜੋਯ=ਬਿਜੋ ਮਾਨ, ਜੋ ਆਪ ਜਿੱਤ ਸਕੇ ਯਾ ਜਿੱਤ ਲਵੇ।

ਭਾਵ-ਵਿਦਜਾ ਮੰਡਲਾਂ ਵਿਚ ਬਿਜੋ ਦਾਤੀ। [ਸੰਸਃ, ਜਯ]

ਜਾਲਪਾ=ਹੰਸ ਜਿਸ ਦਾ ਬਾਹਨ ਹੋਵੇ। [ਸੰਸਃ, ਜਾਲਪਾਦ=ਹੰਸ]

ਜੋ ਕਰੀ=ਜੋ ਕਰ ਦੇਣ ਵਾਲੀ, ਬਿਜੋ ਦਾਤੀ।

ਅਰਥ-ਜਗਤ ਵਿਚ ਜਿਸ ਦੀ ਜੋਤ ਜਗਮਗ ਕਰ ਰਹੀ ਹੈ (ਤੇ ਆਪਣੀ ਸੁਮਤੀ ਪ੍ਰਕਾਸ਼ ਨਾਲ ਜੋ) ਜਗਤ ਨੂੰ (ਅਵਿਦਜਾ ਅੰਧਕਾਰ ਤੋਂ) ਤਾਰ ਰਹੀ ਹੈ, ਜੋ ਹੰਸ (ਉੱਜਲ ਕਵਿ ਮਨਾਂ) ਦੀ ਸਵਾਰੀ ਕਰਦੀ ਹੈ, (ਤੇ ਆਪ) ਬਿਜੋਮਾਨ (ਹੈ ਅਰ ਹੋਰਨਾਂ ਨੂੰ) ਜੋ ਦੇਂਦੀ ਹੈ, (ਮੇਰੀ ਭੀ) ਸੂਖ਼ਮ ਬੁੱਧੀ ਨੂੰ ਜਗਾ ਦਿਓ।

ਸ਼੍ਰੀ ਬਾਲਾ ਸੰਧੁ ਵਾਚ॥ ਚੌਪਈ ॥ ਸ਼੍ਰੀ ਅੰਗਦ ਸੁਨੀਏ ਸੁਖ ਦਾਨੀ! ਆਗੇ ਗਮਨ ਕੀਨ ਗੁਨ ਖਾਨੀ। ਹਬਸ਼* ਵਿਲਾਇਤ ਗਏ ਦਯਾਲਾ। ਪਾਤਿਸ਼ਾਹ ਤਹਿਂ ਦੁਸ਼ਟ ਬਿਸਾਲ॥੨॥ਹਿੰਦੂ ਨਰ ਤਿਸ ਦੇਸ਼ ਜਿ ਆਵੈਂ†। ਗਹੈ ਤਾਹਿਂ ਜਮਧਾਮ ਪਠਾਵੈਂ ਤਿਸ ਕੀ ਧੂਮ ਪ੍ਰਗਟ ਭਈ ਸਾਰੇ। ਜੋ ਹਿੰਦੂ ਪਾਵਹਿ, ਤਿਹ ਮਾਰੇ ॥੩॥ਪਹੁੰਚੇ ਸਤਿਗੁਰ ਨਾਮ ਜਪਾਵਨ। ਟੇਢੇ ਚਲਤਿ ਸੁਧ ਮਗ ਪਾਵਨ। ਕਰਤਿ ਕੁਕਰਮ ਸਿ ਸਰਬ ਹਟਾਵਨ। ਨੀਕੋ ਧੂਮ ਉਪਦੇਸ਼ ਦ੍ਰਿੜਾਵਨ ॥੪॥ਦੋਹਰਾ॥ਤਿਹ ਛਿਨ ਖਿਲਕ[1] ਅਕਾਸ਼ ਤੇ ਉਤਰਜੋ ਗੁਰ ਢਿਗ ਆਇ। ਰੰਗ ਨ ਜਾਨਜੋ ਜਾਵਹੀ ਅਚਰਜ ਬਨਜੋ ਬਨ ਇ॥ ੫॥ਚੌਪਈ ॥ਸਰਬ ਭਾਂਤਿ ਕੇ ਲਿਖੀਯੇ ਅੱਖਰ। ਹਿੰਦਵੀ ਬਹੁਰ ਪਾਰ ॥ ਤਾਂ ਪਰ। ਅਰਬੀ ਔਰ ਤੋਰਕੀ ਜੋਇ। ਸੰਸਕ੍ਰਿਤੀ ਜੋ ਅੱਖਰ ਸੋਇ॥ ੬ ॥ ਸੋ ਖਿਲਕਾ ਲੈ ਗੁਰ ਗਰ ਪਾਯੋ। ਰੰਗ ਕੁਦਰਤੀ ਅਧਿਕ ਸੁਹਾਯੋ। ਜਿਹ ਪੁਰਿ ਵਿਖੇ ਰਹੈ ਅਵਨੀਪਾ। ਬੈਠੇ ਤਿਹ ਕੇ ਜਾਇ ਸਮੀਪਾ ॥ ੭ ॥ ਜਬ ਨਰ ਨਿਕਸਿ ਵਿਲੋਕਜੋ ਆਈ।ਰਹੇ ਵਿਸ਼ਾਲ ਰਿਦੇ ਬਿਸਮਾਈ। ਪ੍ਰਗਟ ਨਗਰ ਮਹਿਂ ਜਬ ਸੁਧ ਹੋਈ। ਧਾਇ ਧਾਇ ਦੇਖੈਂ ਸਭਿ ਕੋਈ ॥੮॥ ਪਾਤਿਸ਼ਾਹ ਕੇ ਜਾਇ ਅਗਾਰੀ। ਨਰਨ ਸੁਨਾਇ ਦੀਨਿ ਸੁਧ ਸਾਰੀ। 'ਵਹਿਰ ਏਕ ਆਯੋ ਦਰਵੇਸ਼ਾ। ਸੁਨਜੋ ਨ ਪਿਖਜੋ ਖਿਲਕ ਗਰ[2] ਐਸਾ ॥ ੯ ॥ ਹੈਂ ਕੁਰਾਨ ਕੇ

[1]ਚੋਲਾ। [2]ਗਲ ਵਿਚ। *ਪਾਃ-ਸਰਬ। †ਪਾਃ-ਸਿਧਾਵੈਂ।

ਤੀਸ ਸੁਪਾਰੇ। ਤਾਂ ਪਰ ਲਿਖਿ ਰਾਖੇ ਹੈਂ ਸਾਰੇ।ਅੱਛਰ ਪੰਜ ਪੁਕਾਰਹਿ ਜੋਊ। ਲਿਖੇ ਸਰਬ ਨੀਕੀ ਬਿਧਿ ਸੋਊ*' ॥੧੦॥ ਦੋਹਰਾ ॥ ਸੁਨਜੋ ਸ਼ੁਨ ਪਤਿਸ਼ਾਹਿ ਤਬ ਲੀਨ ਵਜ਼ੀਰ ਬੁਲਾਇ। 'ਵਹਿਰ ਏਕ ਦਰਵੇਸ਼ ਹੈ ਖਿਲਕ ਉਤਾਰਹੁ ਜਾਇ' ॥੧੧ ॥ ਚੌਪਈ ॥ ਆਇਸੁ ਮਾਨੀ ਚਲਜੋ ਵਜ਼ੀਰੰ। ਆਯੋ ਸ਼੍ਰੀ ਨਾਨਕ ਕੇ ਤੀਰੰ। ਠਾਂਢੇ ਹ੍ਵੈ ਕਰਿ ਗਿਰਾ ਉਚਾਰੀ।'ਦਿਹੁ ਖਿਲਕਾ ਦਰਵੇਸ਼ ਉਤਾਰੀ ॥੧੨॥ ਪਾਤਿਸ਼ਾਹਿ ਮੰਗਵਾਵਤਿ ਪਾਸੁ। ਹੁਕਮ ਨ ਮੋਰੋ ਦੇ ਦੁਖ ਰਾਸੁ'। ਸੁਨਿਕੈ ਸ਼੍ਰੀ ਗੁਰ ਬੈਨ ਉਚਾਰੇ।'ਜੇ ਉਤਰੈ ਤੌ ਲੇਹੁ ਉਤਾਰੇ'॥੧੩॥ ਮਿਲਿ ਕਰਿ ਸਭੈ ਉਤਾਰਨ ਆਏ । ਉਤਰਜੋ ਨਹੀਂ ਜੋਰ ਬਹੁ ਲਾਏ। ਖੈਂਚਜੋ ਖਿਚੈ ਨ ਪਾਟਜੋ ਪਟਿਹੈ[1]। ਅਚਰਜ ਭਏ ਲੋਕ ਸਭਿ ਲਟਿਹੈਂ[2] ॥ ੧੪॥ ਸ਼ਾਹ ਸੁਨੀ ਇਸ ਬਿਧਿ ਸੁਧ ਜਬਹੀ। ਕਿਯੋ ਕ੍ਰੋਧ ਬੋਲਜੋ ਬਚ ਤਬ

[1]ਨਾਂ ਹੀ ਪਾਟਿਆ ਫਟਦਾ ਹੈ। [2]ਹਾਰ ਗਏ (ਅ) ਮੁੜ ਗਏ। *ਸ਼੍ਰੀ ਗੁਰੂ ਨਾਨਕ ਸਾਹਿਬ ਜੀ ਬਾਬਤ ਲਿਖੀਆਂ ਜਨਮ ਸਾਖੀਆਂ ਵਿਚੋਂ ਜੋ ਹੁਣ ਤੱਕ ਮਿਲੀਆਂ ਹਨ ਸਭ ਤੋਂ ਪੁਰਾਣੀ ਉਹ ਜਨਮ ਸਾਖੀ ਹੈ ਜਿਸ ਨੂੰ ਵਲਾਇਤ ਵਾਲੀ ਤੇ ਹਾਫਜ਼ਾਬਾਦੀ ਕਿਹਾ ਜਾਂਦਾ ਹੈ ਇਸ ਵਿਚ ਕਿਸੇ ਚੋਲੇ ਦਾ ਜ਼ਿਕਰ ਨਹੀਂ, ਨਾਂ ਹੀ ਭਾਈ ਮਨੀ ਸਿੰਘ ਵਾਲੀ ਵਿਚ ਹੈ । ਬਾਬੂ ਮੁਹੰਮਦ ਯੂਸੁਫ ਨੇ ਥੋੜਾ ਚਿਰ ਹੋਇਆ ਇਕ ਕਿਤਾਬ ਲਿਖੀ ਹੈ ਜਿਸ ਨੂੰ ਉਸ ਨੇ ਜਨਮ ਸਾਖੀ ਨਾਮ ਦੇਣ ਦੀ ਦੀਦਾ ਦਲੇਰੀ ਕੀਤੀ ਹੈ, ਉਸ ਦੇ ਸਫਾ ੮੨ ਤੇ ਇਕ ਚੋਲਾ ਜਿਸ ਤੇ ਅਰਬੀ ਅੱਖਰ ਲਿਖੇ ਹਨ ਬਗ਼ਦਾਦ ਦੇ ਹਾਕਮ ਵੱਲੋਂ ਗੁਰੂ ਜੀ ਦੇ ਪੇਸ਼ ਕੀਤਾ ਗਿਆ ਲਿਖਿਆ ਹੈ । ਖਾਲਸਾ ਤਵਾਰੀਖ ਰਚਿਤ ਗਿਆਨੀ ਗਿਆਨ ਸਿੰਘ ਦੇ ਸਫਾ ੪੩੯ ਦੇ ੪੪੦ ਅਤੇ 'ਗੁਰਪੁਰ ਪ੍ਰਕਾਸ਼' ਗ੍ਰੰਥ ਦੇ ਵਿਚ ਦੱਸਿਆ ਹੈ ਕਿ ਬਗਦਾਦ ਦੇ ਹਾਕਮ ਦੇ ਘਰ ਕੋਈ ਸੰਤਾਨ ਨਹੀਂ ਸੀ, ਉਸ ਨੇ ਸਾਰੇ ਇਰਾਕ ਤੇ ਅਰਬ ਦੇ ਮੁਸਲਮਾਨ ਫਕੀਰਾਂ ਤੋਂ ਦੁਆਂ ਕਰਾਈਆਂ, ਆਸ ਪੂਰੀ ਨਾ ਹੋਣ ਤੇ ਉਹਨਾਂ ਨੂੰ ਕੈਦ ਕਰ ਦਿੱਤਾ, ਇਹ ਵਿਥਯਾ ਸੁਣ ਗੁਰੂ ਜੀ ਬਗ਼ਦਾਦ ਪੁੱਜੇ, ਹਾਕਮ ਚਰਨੀ ਡਿਗਾ ਗੁਰੂ ਜੀ ਦੀ ਮੇਹਰ ਨਾਲ ਓਹਦੇ ਲੜਕਾ ਜਨਮਿਆਂ, ਬੇਗਮ ਨੇ ਇਕ ਚੋਲਾ ਜਿਸ ਤੇ ਅਰਬੀ ਲਿਖੀ ਹੈ ਗੁਰੂ ਜੀ ਦੀ ਭੇਟ ਕੀਤਾ (ਇਹ ਭੇਟਾ ਉਸੇ ਤਰ੍ਹਾਂ ਦੀ ਭੇਟਾ ਹੈ ਜਿਕੁਣ ਜਾਰਜ ਪੰਜਮ ਨੂੰ ਹਿੰਦ ਦੇ ਹਿੰਦੂ ਮੁਸਲਮਾਨਾਂ ਵਲੋਂ ਆਪਣੀਆਂ ਕਈ ਧਾਰਮਕ ਸ਼ੈਆਂ ਭੇਟਾ ਕੀਤੀਆਂ ਗਈਆਂ ਸਨ) । ਇਹ ਚੋਲਾ ਗੁਰੂ ਜੀ ਦੀ ਇਰਾਕ ਤੇ ਅਰਬ ਦੇ ਵਲੀਆਂ ਪੀਰਾਂ ਤੇ ਫਕੀਰਾਂ ਉਤੇ ਦਿਗਬਿਜੈ ਦੀ ਨਿਸ਼ਾਨੀ ਜਾਣ ਹੁਣ ਤਕ ਭੇਹਰਾ ਬਾਬਾ ਨਾਨਕ ਵਿੱਚ ਰਖਿਆ ਹੋਇਆ ਦੱਸੀਦਾ ਹੈ। ਜਿਸ ਚੋਲੇ ਦਾ ਜ਼ਿਕਰ ਏਥੇ ਸ਼੍ਰੀ ਗੁਰ ਨਾਨਕ ਪ੍ਰਕਾਸ਼ ਵਿਚ ਹੈ, ਇਸ ਪਰ ਪੰਜ ਜ਼ਬਾਨਾਂ ਦੇ ਅੱਖਰ ਲਿਖੇ ਦੱਸੇ ਹਨ ਤੇ ਏਹ ਅਕਾਸ਼ੋਂ ਉਤਰਿਆ ਵਰਣਨ ਕੀਤਾ ਹੈ ! ਭਾਈ ਬਾਲੇ ਵਾਲੀ ਜਨਮ ਸਾਖੀ ਵਿਚ ਇਹ ਕਥਾ ਅਰਬ ਦੇ ਪਾਤਸ਼ਾਹ ਨਾਲ ਲਿਖੀ ਹੈ ।

[ਅਗਲੀ ਟੂਕ ਵੇਖੋ ਅਗਲੇ ਪੰਨੇ ਦੇ ਕੋਲ]

ਹੀ। 'ਯਾ ਮਹਿੰ ਸਭਿ ਹਿੰਦੂ ਕੇ ਲੱਛਨ। ਡੋਬਹੁ* ਅਬ ਕੇ ਜਾਇ, ਬਿਚੱਛਨ[1]'॥੧੫॥ ਦੋਹਰਾ॥ਸੁਨਿ ਵਜ਼ੀਰ ਗੁਰ ਢਿਗ ਅਯੋ ਅਤਿਸ਼ੈ ਰਿਸ ਕਰਿ ਸੋਇ।ਗਹਿ ਗੰਭੀਰ ਸਰਿਤਾ[2]ਬਿਖੈ ਡਾਰਿ ਦਿਯੋ ਬਹੁ ਲੋਇ[3]॥੧੬॥ ਚੌਪਈ॥ ਸੋ ਖਿਲਕਾ ਭੀਜਤਿ ਨਹਿੰ ਭਯੋ। ਕਨਕੋ ਨੀਰ[4] ਨ ਤਾਂਕੋ ਛੁਯੋ। ਨਿਕਸਿ ਨਦੀ ਤੇ ਗੁਨੀ ਗਹੀਰਾ। ਬੈਠੇ ਵਹਿਰ ਤਿਸੀ ਕੇ ਤੀਰਾ ॥ ੧੭ ॥ ਪਿਖੇਂ ਤਮਾਸ਼ੇ ਨਰ ਤਿਹ ਕਾਲਾ। ਅਚਰਜ ਮਾਨਜੋ ਰਿਦੈ ਬਿਸਾਲਾ। ਪਾਤਿਸ਼ਾਹ ਕੋ ਖਬਰ ਸੁਨਾਈ।'ਬੂਡਤਿ ਨਹਿੰ ਬਹੁ ਕੀਨ ਉਪਾਈ'॥੧੮॥ ਸ਼ਾਹਿ ਕਹੈ 'ਪਾਵਕ ਮਹਿੰ ਜਾਰੋ[5]। ਲੇ ਕਾਸ਼ਟ ਬਹੁ ਊਪਰ ਡਾਰੋ'। ਸੁਨਿ ਵਜ਼ੀਰ ਤਬ ਬਹੁਰ ਸਿਧਾਰਾ। ਕਾਸ਼ਟ ਕੋ ਬਡ ਲਾਇ ਅੰਬਾਰਾ ॥ ੧੯ ॥ ਦੋਹਰਾ ॥ ਬੀਚ ਬਸਾਏ ਸਤਿਗੁਰੂ ਚਹੁੰ ਦਿਸ਼ਿ ਦੀਨਿ ਲਗਾਇ।ਆਂਚ[6]ਰੋਮ ਕੋ ਨਹਿੰ ਲਗੀ ਅਗਨਿ ਗਈ ਸਿਤਲਾਇ[7]॥੨੦॥ਚੌਪਈ।ਕਾਸ਼ਟ ਭਸਮ ਭਏ ਤਿਸਥਾਈਂ। ਸਤਿਗੁਰ ਬੈਠੇ ਬੀਚ ਸੁਹਾਈ।ਸੁਨੀ ਖ਼ਬਰ ਕੋਪਾ ਪਤਿਸ਼ਾਹੂ। 'ਏਹੁ ਫਕੀਰ ਚੋਟਕੀ ਆਹੂ ॥੨੧॥ ਮਮ ਹਦੂਰ ਕਰਿ ਮਾਰਹੁ ਅਬਹੀ'।ਅਸ ਕਹਿ ਚਲਿ ਆਯੋ ਢਿਗ ਤਬਹੀ । ਬਹੁ ਪਾਹਨ ਕੇ ਤਰੇ ਦਬਾਯੋ। ਭਾਰ ਸਹਸ ਮਣ[8] ਊਪਰਿ ਪਾਯੋ ॥੨੨॥ਇਉਂ ਦਬਾਇ ਕਰਿ ਸਦਨ ਸਿਧਾਰੇ। 'ਅਬ ਮਰਿ ਜੈ ਹੈਂ' ਬਚਨ ਉਚਾਰੇ। ਭੋਰ ਭਈ ਪੁਨ ਤਿਸੀ ਸਥਾਨਾ।ਆਨਿ ਬਿਰਾਜੇ ਕ੍ਰਿਪਾ ਨਿਧਾਨਾ ॥੨੩॥ ਨਰ ਬਿਲੋਕਿ ਹਿਰਦੇ ਬਿਸਮਾਏ।–ਇਹ ਫਕੀਰ ਗਤਿ ਜਾਨਿ ਨ ਜਾਏ–। ਪਾਤਿਸ਼ਾਹਿ ਕੇ ਜਾਇ ਅਗਾਰੀ। ਸੁਧ ਮਾਨਵ ਨੈ ਤਬੈ ਉਚਾਰੀ ॥੨੪॥ 'ਜਹਿੰ ਸਾਥੀ ਜੁਗ[9] ਤਿਹ ਥਾਂ ਬੈਸਾ[10]। ਚੱਕ੍ਰਿਤ ਭਯੋ ਬੈਨ ਸੁਨਿ ਐਸਾ। 'ਯਾ ਖ਼ੁਦਾਇ ਕਸ਼ਾ ਭਯੋ ਸਿਰਾਰਾ[11]।ਮੰਤ੍ਰਿਨ[12] ਮਿਲ ਕਰਿ ਕੀਨ ਉਚਾਰਾ॥੨੫॥ ਜੇ ਬੈਠੇ ਤਿਹ ਢਿਗ ਦਾਨਾਇ। ਕਹਿਨ ਲਗੇ'ਇਹ ਰੂਪ ਖ਼ੁਦਾਇ। ਔਰਨ ਮਹਿੰ ਅਜ਼ਮਤ ਨਹਿੰ ਏਤੀ। ਤਿਹ ਪਦ ਪੂਜਹੁ ਸ਼ਰਧਾ ਸੇਤੀ॥੨੬॥ ਕਰਿ ਉਪਾਇ ਤੁਮ ਸਭਿ ਪਚਹਾਰੇ[13]। ਮਾਰਜੋ ਮਰਤਿ

[1]ਹੇ ਚਤੁਰੋ! [2]ਡੂੰਘੀ ਨਦੀ। [3]ਬਹੁਤੇ ਲੋਕਾਂ ਨੇ। [4]ਇਕ ਕਿਣਕਾ ਬੀ ਜਲ ਦਾ। [5]ਸਾੜੋ। [6]ਸੇਕ, ਅੱਗ। [7]ਠੰਢੀ ਹੋ ਗਈ ਅੱਗ। [8]ਹਜ਼ਾਰਾਂ ਮਣ। [9]ਦੋ। [10]ਇਸਰਾਰ=ਭੇਦ। [11]ਵਜ਼ੀਰਾ ਨਾਲ। [12]ਖਪਕੇ ਥੱਕ ਗਏ। *ਪਾ:–ਮਾਰਹੁ।

[ਪਿਛਲੇ ਪੰਨੇ ਦੀ ਬਾਕੀ ਟੂਕ]

ਸਤਿਗੁਰ ਜੀ ਦੇ ਬਗ਼ਦਾਦ ਜਾਣ ਤੇ ਓਥੋਂ ਦੇ ਪੀਰਾਂ ਨੂੰ ਸ਼ੁਭ ਮਤ ਦੇਣ ਬਾਬਤ, ਦੇਖੋ ਅਧਜਾਯ ੩੪ ਤੇ ਉਸ ਦੇ ਅੰਕ ੬੮ ਦੀ ਟੂਕ। ਵਿਸ਼ੇਸ਼ ਖੋਜ ਦੀ ਲੋੜ ਹੈ।

ਨ ਕਿਸੀ ਪ੍ਰਕਾਰੇ। ਹੋਇ ਅਧੀਨ ਗਹਉ ਪਦ ਜਾਈ। ਖਤਾ ਲੇਉ ਅਪਨੀ ਬਖਸ਼ਾਈ' ॥੨੭॥ਅਜ਼ਮਤ ਦੇਖਿ ਬਚਨ ਕੋ ਸੁਨਿਕੈ। ਕੰਪਜੋ ਪਾਤਿਸ਼ਾਹ ਭੈ ਮਨਿਕੈ।–ਬਹੁਤ ਅਵੱਗਜ਼ਾ ਕੀਨੀ ਮੋਹੀ'।ਸਰਬ ਵਿਲਾਇਤ ਸ਼ਾਰਕ ਨ ਹੋਹੀ–॥੨੮॥ਅਨਿਕ ਉਪਾਇਨ ਕਰ ਮਹਿੰ ਧਾਰੀ। ਲੇਕਰਿ ਗਮਨਜੋ ਗੁਰੂ ਅਗਾਰੀ। ਮੋਚਕ[2] ਰੰਗ ਮਹਾਂ ਜਿਸ ਕੇਰੋ। ਭੈ ਕਰਿਕੈ ਮਨ ਦੀਨ ਘਨੇਰੋ ॥ ੨੯ ॥ ਅਇ ਚਰਨ ਪੰਕਜ ਲਪਟਾਯੋਹਾਥ ਬੰਦਿ ਕੈ ਬਚਨ ਅਲਾਯੋ।'ਮੈਂ ਬਹੁਤੀ ਕੀਨੀ ਤਕਸੀਰੈਂ[3] । ਬਖਸ਼ੋ ਅਬ ਤੁਮ ਗੁਨੀ ਗਹੀਰੈਂ॥ ੩੦ ॥ ਪੀਰਨ ਪੀਰ ਕਿ ਆਪ ਖ਼ੁਦਾਇ। ਹੋ ਪ੍ਰਛਿੰਨ[4] ਨ ਪਰਹੁ ਲਖਾਇ"। ਰਾਵਰ ਕੀ ਰਜਾਇ ਉਰ ਧਰਿਹੌਂ। ਬਹੁਰ ਅਵੱਗਜ਼ਾ ਫੇਰ* ਨ ਕਰਿਹੌਂ ॥੩੧॥ ਭਾ ਅਨਜਾਨਪਨੇ ਮਹਿੰ ਦੋਸ਼ਾ। ਕਰਹੁ ਮਿਹਰ ਪਰਹਰਿ ਉਰ ਰੋਸਾ†'। ਦੀਨ ਦੇਖਿ ਕਰਿ ਦੀਨ ਦਯਾਲਾ। ਕਹਜੋ ਕਰਨ ਉਪਕਾਰ ਬਿਸਾਲਾ ॥ ੩੨ ॥ ਦੋਹਰਾ ॥ 'ਨਰ ਮਾਰਨ ਜੋ ਪਰਹਰੈਂ ਤੌ ਤੂੰ ਬਖਸ਼ਨਾ ਜਾਇ। ਨਹਿੰ ਤਮਾਗੇ ਦੂਖ ਪਾਇ ਹੈਂ ਦੋਜ਼ਖ ਮਿਲੈ ਸਜ਼ਾਇ'॥੩੩॥ ਚੌਪਈ ॥ ਲਾਜਬਰਦ[5] ਸੁਨਿ ਬੈਨ ਅਲਾਯੋ। 'ਜਬ ਕੋ ਤੁਮਰੇ ਪਗ ਲਪਟਾਯੋ । ਤ੍ਰਿਨ[6] ਤੋਰਨ ਕੀ ਸ਼ਕਤਿ ਨ ਰਹੀ। ਔਰ ਕਹਉ ਜੋ ਕਰਿਹੌਂ ਸਹੀ'॥੩੪॥ 'ਜੋ ਤੈਂ ਹਮਰੀ ਆਇਸੁ ਮਾਨੀ। ਸੱਤਿਨਾਮ ਸਿਮਰਹੁ ਸੁਖਦਾਨੀ। ਕਰਿ ਅਹਾਰ ਕੋ ਹੋਤੁ ਖ਼ੁਦਾਇ। ਦੇਸ਼ ਆਪਨੇ ਦੇਸ਼ ਚਲਾਇ ॥ ੩੫ ॥ ਭੂਖਾ ਰਹਿਨ ਨ ਕੋਊ ਪਾਵੈ। ਬਸਤ੍ਰ ਸੁ ਦੇਹੁ ਨਗਰ ਜੋ ਆਵੈ। ਆਜਜ਼ ਕੀ ਪਰਵਰਸ਼ ਕਰੀਜੈ। ਕਲਮਲ ਕਰਨੇ ਸਭਿ ਤਜਿ ਦੀਜੈ' ॥ ੩੬ ॥ ਮਾਨਿ ਬਚਨ ਕੀਨੋ ਸੋ ਕਾਮੂ। ਸਿਮਰਨ ਕਰਨ ਲਗਾ ਸਤਿਨਾਮੂ । ਪੀਰ ਕਰਮੋਂ‡ ਸ਼੍ਰੀ ਨਾਨਕ ਤਾਂਹੀ। ਭਯੋ ਮੁਰੀਦ ਸੇਵ ਚਿਤ ਚਾਹੀ ॥ ੩੭ ॥ ਕੇਤਿਕ ਦਿਵਸ ਬਸੇ ਤਿਹ ਪੁਰਿ ਮੈਂ। ਪਸਰਜੋ ਸੁਜਸੁ ਸਰਬ ਘਰ ਘਰ ਮੈਂ । ਹੋਵਨ ਲਗੀ ਅਤਿਥਿ ਕੀ ਸੇਵਾ। ਜਪਹਿੰ ਨਾਮ ਸ਼੍ਰੀ ਅਲਖ ਅਭੇਵਾ ॥੩੮ ॥

ਏਕ ਦਿਵਸ ਬੈਠੇ ਜਗ ਸਾਈਂ। ਸ਼੍ਰੀ ਅੰਗਦ ! ਮੈਂ ਗਿਰਾ ਅਲਾਈ

---

[1]ਮੈਂ। [2]ਕਾਲਾ। [3]ਭੁੱਲ। [4]ਗੁਪਤ। [5]ਜਾਣੇ ਨਹੀਂ ਜਾਂਦੇ। [6]ਰਾਜੇ ਦਾ ਨਾਉਂ ਹੈ। [7]ਤਿਨਕਾ ਤੀਲਾ। [8]ਗੁਰੂ ਜੀ ਨੇ ਕਿਹਾ:–।

*ਪਾ:–ਨੈਸ।

†ਪਾ:–ਅਬ ਹਰਹੁ ਸੁ ਰੋਸਾ।

‡ਪਾ:–ਕਹੇ, ਕਰੇ।

'ਰਾਮ ਚੰਦ ਸ਼੍ਰੀ ਪ੍ਰਭੁ ਅਵਤਾਰਾ*। ਦੈਤਨ ਕੋ ਕੁਲ ਜਾਂਹਿ ਸੰਘਾਰਾ[1] ॥ ੩੯॥ਲੰਕਾ†ਹੁਤੀ ਉਦਧਿ[2]ਕੇ ਮਾਂਹੀ। ਮਾਰਗ ਜਾਨ ਤਹਾਂ ਕੋ ਨਾਹੀ। ਗਿਰ ਤਰਾਇ ਤਹਿੰ ਸੇਤੁ ਬੰਧਾਵਾ। ਸਭਿ ਕਪਿ ਕਟਕ[3] ਪਾਰ ਸੁ ਲੰਘਾਵਾ॥੪੦॥ ਹੈ ਅਵਲੋਕਨ ਲਾਲਸ ਮੋਹੀ। ਕ੍ਰਿਪਾ ਧਾਰਿ ਦਿਖਰਾਵਹੁ ਓਹੀ' ॥ ਸੁਨਿਕੈ ਬੋਲੇ ਪਰਮ ਕ੍ਰਿਪਾਲਾ। 'ਤੁਮਰਾ ਕਹਜੋ ਕਰੋਂ ਹੌਂ ਬਾਲਾ'॥੪੧॥ ਬਿਦਾ ਭਏ ਤਿਨ ਤੇ ਬਰਿਆਈ। ਤਤਛਿਨ ਗਮਨ ਕੀਨ ਗਤਿਦਾਈ। ਤੁਰਨ ਪਹੁੰਚੇ ਸਾਗਰ ਤੀਰੰ।ਬੈਠਿ ਗਏ ਤਹਿੰ ਗੁਨੀ ਗਹੀਰੰ ॥੪੨॥ ਜਹਿੰ ਰਘੁਬੀਰ ਸੇਤੁ ਬੰਧਵਾਯੋ। ਏਕ ਲਿੰਗ ਸ਼ਿਵ ਤਹਾਂ ਸੁਹਾਯੋ। ਤਿਹ ਬਿਲੋਕਿ ਬੋਲਜੋ ਮਰ-

[1]ਜਿਸਨੇ ਦੈਤਾਂ ਦਾ ਕੁਲ ਨਾਸ਼ ਕੀਤਾ। [2]ਸਮੁੰਦਰ। [3]ਬੰਦਰਾਂ ਦੀ ਸੈਨਾ। *ਇਹ ਪ੍ਰਭੂ ਦਾ ਅਵਤਾਰ ਕਵਿ ਜੀ ਬਾਲੇ ਮੁਖੋਂ ਕਹਾ ਰਹੇ ਹਨ, ਗੁਰਮਤ ਵਿਚ ਪ੍ਰਭੂ ਅਜੋਨੀ ਹੈ।

†ਲੰਕਾ, ਉਸੇ ਟਾਪੂ ਨੂੰ ਦੱਸਦੇ ਹਨ ਜਿਸ ਨੂੰ ਸੰਗਲਾਦੀਪ, ਸੀਲੋਨ, ਸ੍ਰੀਦੀਪ ਆਖਦੇ ਹਨ। ਹਕੀਕਤ ਰਾਹ ਮੁਕਾਮ ਵਿਚ ਦੱਸੇ ਨਾਗਾ ਬੰਦਰ ਯਾ ਨਾਗਾ ਪਟਨ ਤੋਂ ਇਸੇ ਟਾਪੂ ਨੂੰ ਜਹਾਜ਼ ਜਾਂਦਾ ਹੈ, ਜਾਪਾਪਟਨ (ਜਾਫਨਾ ਪਟਮ) ਇਸੇ ਟਾਪੂ ਦੇ ਉਤਰ ਵਿਚ ਬੰਦਰਗਾਹ ਹੈ, ਸ਼ਿਵਨਾਭ ਇਸੇ ਟਾਪੂ ਵਿਚ ਹੋਇਆ ਹੈ। ਸ਼ਿਵਨਾਭ ਤੋਂ ਮੁੜਕੇ ਹਿੰਦ ਵਿਚ ਅੱਪੜਕੇ ਤ੍ਰਿਯਾ ਰਾਜ ਆਏ, ਇਹ ਗੱਲ ਪਿੱਛੇ ਅਧਜਾਯ ੪੯ ਪੂਰਬਾਰਧ ਵਿਚ ਲਿਖ ਆਏ ਹਨ। ਹਕੀਕਤ ਰਾਹ ਮੁਕਾਮ ਵਿਚ ਤ੍ਰਿਯਾ ਰਾਜ ਬੰਦਰ ਤਜਾਵਰ (ਤੰਜੋਰ) ਬੀਜਾਪੁਰ ਆਦਿ ਦੇ ਨੇੜੇ ਦੱਸਿਆ ਹੈ, ਓਹ ਭੀ ਨਾਗਾਪਟਮ ਤੋਂ ਮੁਲਕ ਦੇ ਅੰਦਰ ਵਲ ਨੂੰ ਗਿਆਂ ਤੇ ਹੈ। ਫੇਰ ਸੇਤਬੰਦ ਰਾਮੇਸ਼ੁਰ ਜੋ ਲੰਕਾ ਦਾ ਪਤਾ ਬਾਲੇ ਵਾਲੀ ਸਾਖੀ ਵਿਚ ਦਿੱਤਾ ਹੈ, ਤੇ ਸੇਤ (ਪੁਲ) ਦਾ ਜ਼ਿਕਰ ਇਸੇ ਅਧਜਾਯ ਦੇ ੪੦ ਤੇ ੪੩ ਅੰਕ ਵਿਚ ਦਿੱਤਾ ਹੈ, ਓਹ ਪੁਲ ਇਸੇ ਟਾਪੂ ਤੇ ਹਿੰਦ ਦੇ ਦੱਖਣੀ ਸਿਰੇ ਦੇ ਵਿਚਕਾਰੇ ਹੈ। ਇਸ ਟਾਪੂ ਸੰਗਲਾਦੀਪ ਦੇ ਵਿਚਕਾਰੇ ਜਹੇ ਅਨਰੁਧ ਪੁਰ ਨਾਮੇ ਨੱਗਰ ਦੇ ਖੰਡਰਾਂ ਵਿਚ ਹਿੰਦੂ ਲੋਕ ਰਾਵਨ ਦੀ ਰਾਜਧਾਨੀ ਦੱਸਦੇ ਹਨ।

ਅੱਜ ਕਲ ਦੀ ਪੱਛਮੀ ਪੜਤਾਲ (ਪੁਰਾਤਨ ਇਤਿਹਾਸ ਦੀ) ਨੂੰ ਕੁਛਕ ਸਬੂਤ ਮਿਲੇ ਹਨ ਕਿ ਮੈਸੋਪੁਟਾਮੀਆਂ ਵਿਚ ਆਰਯ ਕੁਲ ਦਾ ਰਾਜ ੬ ਸਦੀਆਂ ਰਿਹਾ ਹੈ, ਮਿਤਨੀ ਤੇ ਕੱਸੀ ਦੋ ਜਾਤੀਆਂ ਸਨ, ਇਹ ਸੂਰਜਬੰਸੀ ਸਨ। ਸਮੁੰਦਰ ਦੇ ਰਸਤੇ ਇਹ ਸਿੰਧ ਤੇ ਸਿੰਧ ਤੋਂ ਤੰਜਾਬ ਆਉਂਦੇ ਰਹੇ ਸਨ, ਇਹਨਾਂ ਵਿਚ ਦਸਰਥ ਰਾਜਾ ਹੋਯਾ ਹੈ ੧੪੬੭ ਵਰਹੇ ਈਸਵੀ ਸੰਮਤ ਤੋਂ ਪਹਿਲਾਂ। ਫਿਰ ਆਸਰੀਆਂ (ਅਸੁਰਾਂ) ਤੇ ਹਿਤੀਆਂ (ਦੈਂਤਾਂ) ਨੇ ਇਹ ਰਾਜ ਤਬਾਹ ਕੀਤਾ ਤੇ ਇਨ੍ਹਾਂ ਆਰਯਾਂ ਨੇ ਸਿੰਧ ਵਿਚ ਆਕੇ ਜਾਨ ਬਚਾਈ ਤੇ ਰੋੜ੍ਹੀ ਦੀ ਰਾਜਧਾਨੀ ਥਪੀ। ਮੁਮਕਿਨ ਹੈ ਰਾਮਾਇਣ ਮੈਸੋਪੁਟਾਮੀਆ ਵਿਚ ਹੋਈ ਹੋਵੇ। ਅਜ ਕਲ ਜਾਵਾ ਟਾਪੂ ਵਿਚ ਕਈ ਨਿਸ਼ਾਨ ਮਿਲੇ ਹਨ, ਜਿਥੋਂ ਹਿੰਦੂ ਸ਼ੱਕ ਕਰਦੇ ਹਨ ਕਿ ਰਾਵਨ ਦੀ ਲੰਕਾ ਏਥੇ ਸੀ। (ਏਥੋਂ ਉਤਰਾਰਧ ਅਧਜਾਯ ੧੮ ਅੰਕ ੨੫ ਦੀ ਟੂਕ) ਪਤਾ ਨਹੀਂ ਕਿ ਸ਼੍ਰੀ ਗੁਰੂ ਸਾਹਿਬ ਜੀ ਏਸ ਟਾਪੂ ਥੀ ਗਏ ਹੋਣ।

ਦਾਨਾ। 'ਕਿਸ ਪ੍ਰਕਾਰ ਸ਼ਿਵਲਿੰਗ ਸਥਾਨਾ?॥੪੩॥ ਕਿਹ ਨੈ ਇਹ ਅਸ-ਥਾਪਨ ਕੀਨੋ ?। ਮਹਾਂ ਮਹਾਤਮ ਪੂਜਨ ਦੀਨੋ। ਸਰਬ ਸੁਨਾਵਹੁ ਮੁਝੈ ਪ੍ਰਸੰਗਾ। ਭੂਤ[1] ਭਵਿੱਖਜ[2] ਲਖਹੁ ਸਰਬੰਗਾ[3] ॥੪੪॥ ਦੋਹਰਾ ॥ ਸ਼੍ਰੀ ਨਾਨਕ ਬੋਲੇ ਬਚਨ 'ਸੁਨਿ ਮਰਦਾਨੇ ! ਗਾਥ।ਰਾਮਚੰਦ੍ ਆਏ ਇਹਾਂ ਬਾਂਦਰ ਦਲ ਲੈ ਸਾਥ ॥ ੪੫ ॥ ਚੌਪਈ ॥ ਉਦਧਿ ਬਿਲੋਕਤਿ ਰਿਦੈ ਬਿਚਾਰਾ।–ਇਸਕੇ ਜਾਵਹਿਂ ਕਿਹ ਬਿਧਿ ਪਾਰਾ–। ਸਭਿ ਮਿਲਿ ਕਹਜੋ–ਬੰਧਾਵਹੁ ਸੇਤਾ–। ਮਾਨ ਲੀਨ ਅਸ ਰਘੁ ਕੁਲ ਕੇਤਾ ॥ ੪੬ ॥ ਪ੍ਰਿਥਮੇ ਸ਼ਿਵ ਕੀ ਪੂਜਾ ਕੀਨੀ। ਪੁਲ ਬਾਂਧਨ ਪੁਨ ਆਇਸੁ ਦੀਨੀ। ਕਾਜ ਕਰਨ ਤੇ ਜੌਨ ਅਗਾਰੇ। ਗੁਰ ਪੂਜਹਿਂ*ਹੈਂ ਪੁਰਖੁ ਸੁਖਾਰੇ†॥੪੭॥ ਤਬ ਕੋ ਇਹ ਸ਼ਿਵਲਿੰਗ ਸੁਹਾਵਾ‡। ਰਘੁਬਰ ਕੀਨ ਸਥਾਪਨ ਭਾਵਾ[4]।ਪਾਹਨ ਪਰ ਲਿਖਿ ਕਰਿ ਨਿਜਨਾਮੂ।ਸੇਤੁ ਬਾਂਧਿ ਲੀਨੋ ਅਭਿਰਾਮੂ[5] ॥੪੮॥ ਮਰਦਾਨਾ ਕਹਿ 'ਭਾ ਸੰਦੇਹੂ। ਕਿਉਂ ਰਘੁ-ਬੀਰ ਕੀਨ ਕ੍ਰਿਤ ਏਹੂ ?। ਸਰਬ ਭਾਂਤਿ ਸਮਰੱਥ ਗੁਸਾਈਂ। ਆਪ ਹੁਤੇ ਠਾਂਢੇ ਜਿਹ ਥਾਈਂ ॥੪੯॥ ਕਿਉਂ ਤਹਿਂ ਸ਼ਿਵ ਅਭਿਖੇਕਨ[6] ਕੀਨਾ। ਇਕ ਸੰਸੈ ਮੁਝ ਏਹੁ ਪ੍ਰਬੀਨਾ!। ਆਪਨੋ ਲਿਖਿ ਕਰਿ ਨਾਮ ਬਹੋਰੀ। ਤਾਰੇ ਪਾਹਨ ਰਾਖੇ ਜੋਰੀ[7] ॥੫੦ ॥ ਇਸ ਪ੍ਰਕਾਰ ਕਿਉਂ ਕੀਨ ਪ੍ਰਯਾਸਾ[8] । ਉਰ ਸੰਸੇ ਦ੍ਵੈ[9] ਦੇਹੁ ਬਿਨਾਸਾ । ਹ੍ਵੈ ਬਲ ਹੀਨੇ ਇਉਂ ਬਨਿ ਆਈ। ਅਪਰ ਅਲੰਬ ਪਾਇ ਕਰਿ ਜਾਈ[10] ॥੫੧॥ਸੁਨਿ ਕਰਿ ਕ੍ਰਿਪਾ ਨਿਧਾਨ ਬਖਾਨਾ।'ਉੱਤਰ ਸੁਨਹੁ ਕਾਨ ਮਰਦਾਨਾ!। ਭਗਤਿ[11] ਨਾਮ ਕੀ ਬਡ ਬਡਿਆਈ। ਸੁਰ ਨਰ ਸਭਿ ਮਹਿਂ ਆਪ ਰਖਾਈ§ ॥ ੫੨ ॥ ਸਭਿ ਭਗਤਨ ਮਹਿਂ ਸ਼ਿਭੁ ਮਹਾਨਾ।ਆਠੋਂ ਜਾਮ ਧਰਹਿ ਉਰ ਧਯਾਨਾ।ਬਿਸ਼ਨੁ ਸਤੋਗੁਨ ਉੱਜਲ ਰੰਗਾ।ਕਰਤਿ ਧਯਾਨ ਸਿਤ[12]ਭਾ ਸਰਬੰਗਾ[13]॥੫੩॥ਤਮਗੁਨ ਸ਼ਯਾਮ ਸੁ ਸ਼ਿਵ ਬੱਖਯਾਤੀ।ਬਿਸ਼ਨੁ

[1]ਪਿਛਲਾ। [2]ਅਗਲਾ। [3]ਸਾਰਾ ਹੀ। [4]ਪ੍ਰੇਮ ਸਹਤ। [5]ਪੂਜਨ। [6]ਜੋੜਕੇ। [7]ਜਤਨ। [8]ਦੋ। [9]ਭਾਵ, ਜੋ ਆਪ ਬਲਹੀਨ ਹੋਵੇ ਉਹ ਦੂਜੇ ਦਾ ਆਸਰਾ ਪ੍ਰਾਪਤ ਕਰਦਾ ਹੈ। [10]ਭਗਤਾਂ ਦੇ। [11]ਚਿੱਟਾ। [12]ਸਾਰੇ ਅੰਗਾਂ ਕਰਕੇ।

*ਇਥੇ ਆਪਣੇ ਗੁਰੂ ਦੇ ਪੂਜਨ ਤੋਂ ਕਵਿ ਦਾ ਮਤਲਬ ਹੈ, ਸਿੱਖਾਂ ਨੂੰ ਸ਼ਿਵ ਪੂਜਨ ਦਾ ਹੁਕਮ ਨਹੀਂ ਹੈ, ਇਸ ਵਿਸ਼ੇ ਪਰ ਗੁਰਬਾਣੀ ਵਿਚ ਸਰਬ ਪ੍ਰਕਾਰ ਦੇ ਬੁਤਾਂ ਮੂਰਤੀਆਂ ਦੇਵਤਿਆਂ ਦੀ ਪੂਜਾ ਮਨ੍ਹੀਂ ਹੈ ਤੇ ਕਵਿ ਜੀ ਭੀ ਪਿਛੇ ਦੇਵਤਿਆਂ ਦੀ ਪੂਜਾ ਮਨ੍ਹਾਂ ਕਰ ਆਏ ਹਨ। †ਪਾਃ–ਗੁਰ ਪੂਜਨ ਹੈ ਪੂਰ ਸੁਖਾਰੇ। ‡–ਸ਼ਿਵ ਪੂਜਨ–ਗੁਰਮਤ ਵਿਚ ਮਨ੍ਹੈ ਹੈ।

§ਆਇ ਸਮਾਈ, ਆਪ ਲਖਾਈ, ਤੇ ਆਪ ਰਖਾਏ–ਭੀ ਪਾਠਾਂਤ੍ਰ ਹਨ।

ਧਯਾਨ ਕਰਿ ਹੀ ਦਿਨੁ ਰਾਤੀ। ਸ਼ਯਾਮ ਰੂਪ ਭਾ ਕਾਰਨ ਏਹੀ। ਭੇ ਬਿਪਰੀਤ[1] ਰੰਗ ਦੁਊ ਦੇਹੀ ॥ ੫੪ ॥ ਇਨ ਮਹਿ ਭੇਦ ਨ ਰੰਚਕ[2] ਜਾਨੋ। ਦੋ ਸਰੂਪ ਇਕ ਜੋਤਿ ਪਛਾਨੋ[3]*।ਅਬ ਸੁਨਿਨਾਮ ਲਿਖਨੋ ਜਿਉਂ ਕਹੋਂ।ਤੇਰੇ ਉਰ ਕਾ ਸੰਸਾ ਦਹੋਂ॥੫੫॥ਰੂਪ[4]ਦੇਖਿ ਉਧਰੇ ਹੈਂ ਥੋਰੇ।ਜਪਤ ਨਾਮ ਕੋ ਤਰੇ ਕਰੋਰੇ[5]। ਨਾਮੀ ਤੇ ਹੈ ਨਾਮ ਬਡਾਈ[6]। ਮਹਿਮਾ[7] ਆਪਹਿ ਰਾਮ ਲਖਾਈ[8] ॥੫੬॥ ਬਾਂਧਿ ਸੇਤੁ ਪੁਨ ਕੀਨ ਪਯਾਨਾ।ਹਨੇ ਦੈਤ ਜਿਨ ਮਨਿ ਅਭਿਮਾਨਾ[9]। ਸੁਨਿ ਮਰਦਾਨਾ ਬੂਝਨ ਲਾਗਾ। 'ਰਘੁਬਰ ਕਥਾ ਸੁਨਨ ਅਨੁਰਾਗਾ॥੫੭॥ ਬਾਂਧਿ ਉਦਧਿ ਕਿਉਂ ਪਾਰ ਪਧਾਰੇ?।ਲੰਕ ਬਿਖੈ ਕਿਉਂ ਦੈਤ ਸੰਘਾਰੇ।ਸਰਬ ਪ੍ਰਸੰਗ ਸੁਨਾਵਹੁ ਮੋਹੀ। ਰਾਵਰ ਤੇ ਕੁਛ ਗੁਪਤ ਨ ਹੋਹੀ[10] ॥੫੮॥ ਸੁਨਿ ਕੈ ਬੋਲੇ ਪਰਮ ਪ੍ਰਬੀਨਾ। †'ਇਕ ਦਸਰਥ ਨ੍ਰਿਪ ਹੁਤੋ ਕੁਲੀਨਾ। ਤ੍ਰੈ ਰਾਨੀ ਤਿਹ ਲੀਨ ਬਿਵਾਹੀ। ਕੌਸਲਨਾ, ਕੈਕੇਈ ਆਹੀ ॥ ੫੯ ॥ ਬਹੁਰ ਸੁਮਿੱਤ੍ਰਾਂ ਜਾਨਹੁ ਨਾਰੀ।ਤਿਨ ਤੇ ਜਨਮਤਿ ਭੇ ਸੁਤ ਚਾਰੀ[11]। ਜੇਸ਼ਟ[12]ਕੌਸ਼ਲਨਾ ਤੇ ਰਾਮੂ।ਕਿਕਈ ਕੇਰ ਭਰਤ ਭਾ ਨਾਮੂ॥੬੦॥ਲਛਮਨ ਬਹੁਰ ਸ਼ਤ੍ਰੁਘਨ ਜੋਊ। ਜਨੇ ਸੁਮਿੱਤ੍ਰਾ ਨੰਦਨ[13] ਦੋਊ। ਕਾਮ ਸਮਾਨ ਰੂਪ ਜਿਨ ਕੇਰੇ। ਖੇਲਤਿ ਹੋਤਿ ਸਰੀਰ ਬਡੇਰੇ॥੬੧॥ਬਿਸ੍ਵਾਮਿੱਤ੍ਰ ਹੁਤੋ ਮੁਨਿਰਾਈ[14]।ਜੱਗ ਕਰਨ ਤਿਨ ਸੋਜ ਬਨਾਈ।ਬਿਘਨ ਕੀਨ ਤਬ ਦੈਂਤਨ ਆਈ। ਮਖ[15] ਕਰਿਨੇ ਤੇ ਦੀਨ ਹਟਾਈ ॥੬੨॥ ਬੈਠਿ ਮੁਨੀਸ਼ੁਰ ਕੀਨੋ ਧਯਾਨਾ। ਜਗਤ ਸਰਬ ਬਿਰਤੰਤ ਪਛਾਨਾ। ਰਾਵਨ ਤੇ ਦੇਵਨ ਦੁਖ ਪਾਈ।ਗਏ ਅਕਾਲ ਪੁਰਖੁ ਸ਼ਰਨਾਈ ॥ ੬੩॥ ਭਾਖਿ ਪ੍ਰਸੰਸਾ ਬਿਨਤੀ ਕੀਨੀ। ਸ਼੍ਰੀ ਕਰਤਾਰ ਸਰਬ ਜਬ ਚੀਨੀ। ਤਬ ਸ਼੍ਰੀ ਬਿਸ਼ਨੁ ਧਰਨੋ ਅਵਤਾਰਾ। ਦੈਂਤ ਸਰਬ ਕੋ ਕਰਹਿ ਸੰਘਾਰਾ ॥ ੬੪ ॥ ਕਰਿਕੈ ਧਯਾਨ ਲਖਨੋ ਅਸ ਜਬਹੀ। ਅਯੋ ਅਯੁੱਧਨਾ ਮੁਨਿਵਰ ਤਬਹੀ।

[1]ਉਲਟ। [2]ਥੋੜਾ। [3]ਭਾਵ ਸ਼ਿਵ ਤੇ ਵਿਸ਼ਨੂੰ ਇਕ ਰੂਪ ਹੋ ਗਏ। [4]ਭਾਵ ਨਾਮੀ ਦਾ ਰੂਪ। [5]ਕਰੋੜਾਂ। [6]ਵਡਾ ਹੈ। [7]ਏਹ ਮਹਿਮਾ। [8]ਪ੍ਰਗਟ ਕੀਤੀ ਹੈ। [9]ਚਾਰ। [10]ਵੱਡਾ। [11]ਪੁੱਤ੍ਰ। [12]ਵੱਡਾ ਰਿਖੀ। [13]ਯੱਗ।

*ਹਿੰਦੂ ਮਤ ਦੇ ਓਹ ਫਿਰਕੇ ਜੋ ਇਸ਼ਟ ਭੇਦ ਤੇ ਆਪੋ ਵਿਚ ਲੜਦੇ ਨਹੀਂ, ਉਨ੍ਹਾਂ ਦਾ ਮੱਤ ਦੱਸਿਆ ਹੈ ਕਵਿ ਜੀ ਨੇ, ਇਹ ਗੁਰੂ ਜੀ ਦਾ ਆਪਣਾ ਸਿਧਾਂਤ ਨਹੀਂ ਵਰਣਨ ਹੋਇਆ।

†ਹੁਣ ਕਵਿ ਜੀ ਰਾਮਾਇਣ ਦਾ ਸਾਰ ਬਿਆਨ ਕਰਨ ਲਗੇ ਹਨ ਤੇ ਰਾਮਾਇਣ ਦੀ ਕਥਾ ਕਵਿ ਜੀ ਨੇ ਸ੍ਰੀ ਸਤਿਗੁਰੂ ਜੀ ਦੇ ਮੁਖੋਂ ਦਿੱਤੀ ਹੈ। ਇਸ ਨੂੰ ਗੁਰੂ ਮੁਖੋਂ ਉਚਰੀ ਨਹੀਂ ਸਮਝਣਾ ਚਾਹੀਏ। ਕਵਿ ਜੀ ਆਪ ਬਾਲਮੀਕ ਰਾਮਾਇਣ ਦੇ ਅਨੁਵਾਦ ਕਰਤਾ ਹਨ।

ਨ੍ਰਿਪ ਨੈ ਸਨਮਾਨਜੋ ਕਰਿ ਬੰਦਨ। ਕੀਨੋ ਜਾਚਨ ਜੇਸ਼ਟ ਨੰਦਨ ॥੬੫॥ ਲੇ ਨ੍ਰਿਪ ਤੇ ਰਘੁਬਰ ਬਰਿਆਈ। ਆਸ਼੍ਰਮ ਗਮਨਜੋ ਹਰਖ ਬਢਾਈ। ਮਾਰਗ ਬਿਖੇ ਤਾਰਕਾ[1] ਮਾਰੀ। ਦੋਇ ਦੈਂਤ ਆਏ ਬਲਿ ਭਾਰੀ ॥ ੬੬ ॥ ਬਿਨ ਫਰ ਸਰ[2] ਮਰੀਚਕੈ ਮਾਰਾ। ਜਾਇ ਪਰਜੋ ਲੰਕਾ ਕੇ ਦ੍ਵਾਰ॥ ਹਨਜੋ ਸੁ ਬਾਹੁ[3] ਰਾਮ ਪੁਨ ਭੂਰਨ। ਰਿਖਿਵਰ ਕੀਨੋ ਮੱਖ ਸੰਪੂਰਨ ॥੬੭ ॥ ਤਿਹੰ ਛਿਨ ਜਨਕ ਦੂਤ ਚਲਿ ਆਵਾ। ਸੁਤਾ ਸੁਯੰਬਰ[4] ਜਾਂਹਿ[5] ਰਚਾਵਾ। ਲੀਨ ਮੁਨੀ ਸੰਗਿ ਦੋਨੋ ਭਾਈ। ਗਯੋ ਬਿਦੇਹਿ ਨਗਰ[6] ਜਿਹ ਥਾਈਂ॥੬੮॥ ਤਹਿੰ ਬਹੁ ਭੂਪਨ ਭਯੋ ਸਮਾਜਾ।ਧਨੁ ਤੋਰਨ[7] ਕੋ ਸਰਜੋ ਨ ਕਾਜਾ। ਮੁਨਿ ਰਜਾਇ ਤੇ ਉਠੇ ਰਘੇਸ਼ਾ[8]। ਭੰਜਜੋ ਚਾਂਪਹਿ ਪਿਖਤਿ ਨਰੇਸ਼ਾ[9] ॥ ੬੯ ॥ ਜਨਕ ਸੁਤਾ ਸੀਤਾ ਜਿਹ ਨਾਮੂ। ਫੂਲ ਮਾਲ ਡਾਰੀ ਗਰ ਰਾਮੂ[10]।ਬਹੁਰੋ ਦਸ਼ਰਥ ਲੀਨ ਬੁਲਾਈ। ਸਜਿ ਬਰਾਤ ਆਏ ਤਿਹ ਥਾਈਂ ॥ ੭੦ ॥ ਚਾਰੁ ਪੁੱਤ੍ਰ ਕੋ ਕੀਨ ਬਿਵਾਹਾ। ਭਾ ਤਿਹ ਛਿਨ ਅਤਿਸ਼ੈ ਉਤਸਾਹਾ। ਨਗਰ ਅਯੁੱਧਨਾ ਪੁਨ ਚਲਿ ਆਏ। ਕਿਤਿਕ ਦਿਵਸ ਬਸਿ ਜਬੈ ਬਿਤਾਏ ॥ ੭੧ ॥ ਭਰਤ ਬਿਦੇਸ਼ ਕੀਨ ਤਬ ਗਵਨੰ। ਰਘੁਬਰ[11] ਰੁਚਿਰ ਬਿਰਾਜਹਿੰ ਭਵਨੰ[12]। ਦਸ਼-ਰਥ ਅਪਨ ਅਵਸਥਾ ਦੇਖੀ।–ਦੋਊਂ ਰਾਜ ਸੁਤ[13]–ਚਾਹਿ ਵਿਸ਼ੇਖੀ ॥੭੨॥ ਅਭਿਖੇਕਨ[14] ਕੋ ਸਮਾਂ ਬਿਚਾਰੀ। ਸਰਬ ਸੌਜ ਕੀਨੀ ਜਬ ਤਯਾਰੀ। ਸੁਨਤਿ ਕੈਕਈ ਕੋ ਮਨ ਛੋਭਾ[15]। ਰਾਜ ਲੇਨਿ ਸੁਤ ਕੋ ਭਾ ਲੋਭਾ ॥ ੭੩ ॥ ਜਬ ਭੂਪਤਿ ਤਿਹ ਭਵਨ ਪਧਾਰਾ। ਰਹੀ ਰੂਠਿ ਨਹਿੰ ਬਚਨ ਉਚਾਰਾ। ਬਿਸਮਾਨਜੋ ਨ੍ਰਿਪ ਲਖਿ ਭੈ ਨਾਰੀ।–ਚੰਦ ਬਦਨ ! ਹੇ ਪ੍ਰਾਨ ਪਿਆਰੀ ! ॥ ੭੪ ॥ ਚਹਹੁ ਜੁ ਲੇਹੁ ਕਰਹੁ ਕਿਉਂ ਰੋਸੂ। ਕਿਹ ਨੈ ਕੀਨ ਆਜ ਤਵ ਦੋਸ਼ੂ– । ਸੁਨਿ ਕੈ ਬੋਲੀ ਲਾਲਸ ਮਨ ਕੀ । –ਪ੍ਰਤਿਪਾਲਾ ਕਰਿ ਅਪਨ ਬਚਨ ਕੀ॥੭੫॥ ਦੈ ਬਰ ਦੇਨਿ ਕਹੇ ਜੋ ਮੋਹੂ। ਸੋ ਨਹਿੰ ਦੇਉ[16], ਭਯੋ ਮੁਝ ਰੋਹੂ। ਦੇਹੁ ਅਬੈ ਤਉ ਜੀਵਨ ਮੇਰਾ। ਨਾਤੁਰ ਮਰਨ ਲਖਹੁ ਇਸ ਬੇਰਾ–॥ ੭੬ ॥ ਨ੍ਰਿਪ ਨੈ ਕਹਜੋ–ਚਾਹਿ ਜੋ ਲੀਜੈ–।

---

[1]ਇਕ ਰਾਖਸ਼ਨੀ। [2]ਨੋਕ ਬਿਨਾਂ ਤੀਰ। [3]ਨਾਮ ਹੈ ਦੈਂਤ ਦਾ। [4]ਆਪੇ ਪਤੀ ਚੁਣਨ ਦੀ ਰਸਮ। [5]ਜਿਸ ਨੇ। [6]ਜਨਕ ਦੇ ਨਗਰ। [7]ਧਨੁਖ ਤੋੜਨ। [8]ਰਾਮ ਚੰਦ੍ ਜੀ। [9]ਰਾਜਿਆਂ ਦੇ ਦੇਖਦਿਆਂ ਧਨੁਖ ਤੋੜਿਆ। [10]ਗਲ-ਰਾਮ ਚੰਦ੍ ਜੀ ਦੇ। [11]ਰਾਮ ਜੀ। [12]ਘਰ ਵਿਚ। [13]ਪੁੱਤ੍ ਨੂੰ। [14]ਰਾਜ ਤਿਲਕ। [15]ਖੋਭ ਹੋਯਾ। [16]ਨਹੀਂ ਦਿੰਦੇ ਹੋ।

ਬੋਲੀ–ਰਾਜ ਤਾਤ ਮੁਹਿ ਦੀਜੈ[1]–। ਭੂਪਤਿ ਅਪਨੋ ਬਚਨ ਨ ਹਾਰਜੋ[2]*। ਦਿਯੋ ਰਾਜ ਤਿਹ ਬਹੁਤ ਧਿਕਾਰਜੋ ॥ ੭੭ ॥–ਦੂਸਰ ਬਰ ਰਘੁਬਰ ਬਨ-ਬਾਸਾ–। ਸੁਨਿ ਨ੍ਰਿਪ ਤਜੀ ਜਿਯਨ ਕੀ ਆਸਾ। ਰਾਮਚੰਦ ਤਬ ਬਿਪਨ[3] ਪਧਾਰੇ। ਸੀਤਾ ਲਛਮਨ ਲੀਨ ਸੰਗਾਰੇ[4]॥੭੮॥ਪੁਰਿ ਆਤੁਰ† ਅਤਿ ਉਰ ਨਰ ਨਾਰੀ। ਰਾਮ ਬਿਰਹ[5] ਬਜਾਪਨੋ ਦੁਖ ਭਾਰੀ। ਸੁਤ ਕੇ ਬਿਰਹ[6] ਦਸ-ਰਥ ਤਨ ਛੋਰਾ। ਪ੍ਰੀਤਮ ਪ੍ਰੰਨ[7] ਨਿਬਾਹਜੋ ਓਰਾ[8] ॥੭੯॥ ਰਿਖਿ ਬਸਿਸ਼ਟ ਦੇਖਜੋ ਅਸ ਹਾਲਾ। ਭਰਤ ਬੁਲਾਇ ਪਠੇ ਤਤਕਾਲਾ। ਆਨਿ ਦੀਖ ਜਬ ਸਰਬ ਕੁਚਾਲੀ[9]। ਬਜਾਪੀ ਉਰ ਮਹਿੰ ਪੀਰ ਬਿਸਾਲੀ ॥ ੮੦ ॥ ਸੁਨਿ ਨਿਜ ਜਨਨੀ ਅਧਿਕ ਧਿਕਾਰੀ[10]। ਬਿਧਿ ਸੋਂ [11]ਪਿਤ ਕੀ ਕਾਯਾਂ ਜਾਰੀ। ਰੁਦਨ ਕਰਤਿ ਪੁਰਿ ਛੋਰਿ ਸਿਧਾਰਾ। ਜਹਿੰ ਗਮਨੋ ਰਘੁਰਾਇ ਉਦਾਰਾ ॥ ੮੧॥ ਮਿਲਜੋ ਬਿਪਨ[12] ਮਹਿੰ ਹੋਇ ਬਿਹਾਲਾ[13]। ਬੰਦਹਿ ਪਦ ਕੋ ਪ੍ਰੇਮ ਬਿਸਾਲਾ।–ਛਿਮਹੁ ਨਾਥ ! ਅਪਰਾਧ ਹਮਾਰੇ। ਕੈ ਘਰਿ ਚਲਹੁ ਕਿ ਲੇਹੁ ਸੰਗਾਰੇ–॥੮੨॥ਸੱਤਿਸੰਧ ਸ਼੍ਰੀਰਾਮ ਬਿਚਾਰਾਧੀਰਜ ਦੀਨ ਭਰਤ ਕੋਭਾਰਾ। ਦੇਯ ਖਰਾਂਵ ਸਦਨ ਕੋ ਮੋਰਾ। ਗਮਨੇ ਆਪ ਬਿਪਨ ਕੀ ਓਰਾ॥੮੩॥ਬਿਚ-ਰਤ ਕੇਤਿਕ ਦਿਵਸ ਬਿਤਾਏ। ਮੁਨਿ ਅਗਸਤ ਕੇ ਆਸ਼੍ਰਮ‡ ਆਏ। ਤਹਿੰ ਬਸ ਬਹੁਰੋ ਗਏ ਅਗਾਰੀ। ਜਹਿੰ ਰਾਵਨ ਬਹਨੀ[14] ਕੀ ਬਾਰੀ[15] ॥ ੮੪ ॥ ਪਰਨ[16] ਕੁਟੀ ਤਹਿੰ ਜਾਇ ਬਨਾਈ। ਲਛਮਨ ਸਹਤ ਰਹੇ ਰਘੁਰਾਈ। ਸੂਪਨਖਾ ਇਕ ਦਿਨ ਚਲਿ ਆਈ। ਰੂਪ ਵਿਲੋਕਤਿ ਰਹੀ ਲੁਭਾਈ॥੮੫॥ ਕਹੈ,ਕਿ–ਬਰਹੁ ਮੁਝਹਿਕਰਿ ਪ੍ਰੀਤੇ[17]।ਨਤੁ ਮਾਰੋਂ ਤੁਮ ਕੋ ਮੈਂ ਜੀਤੇ–।ਸੁਨਿ ਲਛਮਨ ਕਿਯ ਕ੍ਰੋਧ ਘਨੇਰਾ। ਕਾਟਜੋ ਨਾਕ ਕਾਨ ਤਿਸ ਬੇਰਾ ॥੮੬॥ ਸੋ ਰਾਵਨ ਢਿਗ ਜਾਇ ਪੁਕਾਰੀ। ਕਹੈ, ਕਿ–ਤਿਨ ਸੰਗਿ ਸੁੰਦਰ ਨਾਰੀ। ਸੋ ਲਜਾਵਨ ਗਮਨੀ ਹਿਤ ਤੇਰੇ।ਨਾਸਾਂ ਕਰਨ ਕਟੇ ਤਿਨ ਮੇਰੇ–॥੮੭॥ਸੁਨਿ

---

[1]ਮੇਰੇ ਪੁੱਤ੍ਰ ਨੂੰ ਰਾਜ ਦਿਓ। [2]ਨਾ ਹਾਰਿਆ। [3]ਬਨ ਨੂੰ। [4]ਨਾਲ ਹੀ। [5]ਵਿਛੋੜਾ। [6]ਵਿਛੋੜੇ ਕਰ। [7]ਪ੍ਰੀਤਮ (ਰਾਮ ਨੇ) ਪ੍ਰਣ। [8]ਓੜਕ ਤਕ। [9]ਖੋਟੀ ਚਾਲ (ਭਰਤ ਨੇ) ਦੇਖੀ। [10]ਲਾਨਤ ਪਾਈ। [11]ਮਿਰਯਾਦਾ ਮੁਜਬ। [12]ਬਨ। [13]ਦੁਖੀ। [14]ਰਾਵਨ ਦੀ ਭੈਣ। [15]ਫਾੜੀ, ਬਗੀਚੀ। [16]ਪੱਤ੍ਰਾਂ ਦੀ। [17]ਮੇਨੂੰ ਵਰੋ ਪ੍ਰੀਤ ਕਰਕੇ। *ਪਾ:–ਨਿਹਾਰਯੋ। †ਪਾ:–ਪੁਰ ਆਰਤ।

‡ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧਯਾਯ ੧੪ ਅੰਕ ੫੭ ਵਿੱਚ ਇਸੇ ਗੱਲ ਨੂੰ ਇਨ੍ਹਾਂ ਅਖਰਾਂ ਵਿਚ ਕਥਨ ਕੀਤਾ ਹੈ:–'ਕੁੰਭਜ ਨਿਕਟ ਰਘੁਤਮ ਜੈਸੇ'।

ਰਾਵਨ ਮਨ ਕ੍ਰੋਧ ਘਨੇਰਾ। ਕਿਧ ਮਰੀਚ ਮ੍ਰਿਗ*ਕੰਚਨ ਕੇਰਾ[1]। ਪਠਨੋ, ਤ੍ਰਿਮੁੰਡੰ[2] ਮਾਰਾ ਸੁਨਾ[3]। ਚਲਨੋ ਆਪ ਪੁਨ ਜੁਗਿਯਾ[4] ਬਨਾ[5] ॥ ੯੮ ॥ ਕੰਚਨ ਮ੍ਰਿਗ ਜਬ ਦੀਨਿ ਦਿਖਾਈ। ਸੀਤਾ ਪ੍ਰੇਰੇ ਗੇ ਰਘੁਰਾਈ[6]। ਪਾਛੇ ਲਛਮਨ ਬਹੁਰ ਪਧਾਰਾ। ਰਾਵਨ ਅਵਸਰ ਪਾਇ ਸੁਖਾਰਾ ॥੯੯॥ ਅਲਖ ਜਗਾਈ–ਤੈਦੁਲ[7] ਜਾਚੌਂ–। ਲਖੀ ਸੀਯ[8]–ਇਹ ਜੁਗਿਯਾ ਸਾਚੋ–। ਭਿੱਖਨਾ ਪਾਵਨ ਕੋ ਜਬਆਈ।ਗਹਿ ਕਰਿ ਗਮਨਨੋ ਗੌਨ ਉਡ੍ਡਾਈ[9]॥੯੦॥ ਰਾਮਚੈਦ੍ ਹਟਿ ਕਰਿ ਪੁਨ ਆਏ।ਕੁਟੀ ਬਿਲੋਕਤਿ ਸੋਚਬਢਾਏ।ਬਿਚਰਤਿ ਬਿਪਨ[10]ਬਿਖੈ।ਬਿਰਲਾਪਤਿ।–ਸੀਤਾ ਸੀਤਾ–ਉਚ ਅਲਾਪਤਿ॥੯੧॥ ਖੋਜਤਿ ਪਾਇ ਨ ਕਾਹੂ ਠੌਰ।ਸੁਧਕੁਲੀ ਤਨ ਰਘੁਕੁਲ ਮੌਰ[11]। ਬਨ ਮਹਿੰ ਰਹਤਿ ਕਪਿਸ਼ ਹਨੁਮਾਨਾ[12]। ਕੀਨ ਸਖਾਪਨਿ[13] ਦ੍ਵੈ[14] ਦੁਖਵਾਨਾ[15] ॥੯੨॥ ਭ੍ਰਾਤ ਸੁਗ੍ਰੀਵਹਿ ਕੋ ਬਲਿ ਬਾਲੀ।ਰਾਜ ਨਾਰ ਲੇ ਕੀਨਿ ਕੁਚਾਲੀ[16]। ਇਕ ਸਰ[17] ਸੋ ਰਘੁਬਰੁ ਤਿਹ[18] ਮਾਰਾ। ਤਿਹ ਕੋ ਕਾਜ ਪ੍ਰਿਥਮ ਕਿਧ ਸਾਰਾ ॥ ੯੩ ॥ ਬਹੁਰੋ ਕਟਕ ਕਪਿਨ[19] ਕੋ ਜੋਤਾ। ਸੀਤਾ ਖੋਜਨ ਭੇਜਨੋ ਤੋਤਾ। ਹਨੁਮਾਨ ਲੰਕਾ ਕੋ ਮਾਂਹੀ। ਜਾਇ ਬਿਲੋਕੀ ਬੈਸੀ ਤਾਂਹੀ॥੯੪॥ ਲੰਕਾ ਢੂਕ ਦੈਤ ਬਹੁ ਘਾਈ[20]।ਸੁਧ ਸੀਤਾ ਕੀ ਆਨਿ ਸੁਨਾਈ।ਲੈ ਕਪਿ ਕਟਕ ਚਢੇ ਰਘੁਰਾਈ। ਆਇ ਸੇਤੁ ਬਾਂਧਨੋ ਇਹ ਥਾਈਂ ॥੯੫॥ ਪਾਰ ਉਤਰਿਗਾ ਅੰਗਦ ਮਾਨੀ। ਸੀਤਾ ਦੇਨਿ ਕਹੀ[21],ਨਹਿੰ ਮਾਂਨੀ। ਰਚਨੋ ਬਹੁਰ ਸੰਗ੍ਰਾਮ ਮਹਾਨਾ। ਦੁਹਿ ਦਿਸ਼ਿ ਮਾਰੂ ਬਜਨੋ ਨਿਸ਼ਾਨਾ ॥ ੯੬ ॥ ਕੁੰਭ ਕਾਨ ਕੋ ਪ੍ਰਿਥਮੈ ਮਾਰਾ। ਮੇਘਨਾਦ ਕੋ ਬਹੁਰ ਸੰਘਾਰਾ। ਰਾਵਨ ਮਾਰਿ, ਲਈ ਪੁਨ ਸੀਤਾ। ਗਮਨੇ ਨਿਜ ਪੁਰਿ ਮਾਂਹਿ ਪੁਨੀਤਾ ॥੯੭॥ ਬੈਠਿ ਸਿੰਘਾਸਨ ਰਾਜ ਕਮਾਯੋ। ਦਸ

---

[1]ਮਰੀਚ ਨੂੰ ਸੋਨੇ ਦਾ ਮ੍ਰਿਗ ਬਣਾਇਆ। [2]ਦੈਂਤ ਦਾ ਨਾਮ। [3]ਮਾਰਿਆ ਸੁਣਿਆ। [4]ਜੋਗੀ। [5]ਬਣਕੇ। [6]ਮ੍ਰਿਗ ਦੇ ਪਿੱਛੇ ਗਏ ਸੀਤਾ ਦੇ ਪ੍ਰੇਰੇ ਹੋਏ ਰਾਮ ਜੀ। [7]ਚਾਵਲ। [8]ਜਾਣਿਆਂ ਸੀਤਾ ਨੇ। [9]ਅਕਾਸ਼ ਵਿਚ ਉਡਾਕੇ। [10]ਬਨ। [11]ਭਾਵ ਰਾਮ ਨੂੰ। [12]ਬੰਦਰਾਂ ਦਾ ਰਾਜਾ (ਸੁਗ੍ਰੀਵ) ਅਤੇ ਹਨੁਮਾਨ। [13]ਮਿੱਤ੍ਰਤਾ। [14]ਦੋਹਾਂ। [15]ਰਾਮ ਦੀ ਇਸਤ੍ਰੀ ਰਾਵਨ ਲੈ ਗਿਆ ਤੇ ਸੁਗ੍ਰੀਵ ਦੀ ਇਸਤ੍ਰੀ ਬਾਲੀ ਲੈ ਗਿਆ ਭਾਵ ਰਾਮ ਤੇ ਸੁਗ੍ਰੀਵ ਦੋਹਾਂ ਦੁਖੀਆਂ ਨੇ ਮਿੱਤ੍ਰਤਾ ਕੀਤੀ। [16]ਖੋਟੀ ਚਾਲ। [17]ਬਾਨ। [18]ਭਾਵ ਬਾਲੀ ਨੂੰ। [19]ਫ਼ੌਜ ਬਾਂਦਰਾਂ ਦੀ। [20]ਚਹੁੰਤੇ ਨਾਸ਼ ਕਰਕੇ। [21]ਰਾਵਨ ਨੂੰ ਕਿਹਾ। *ਪਾ:–ਮਨਿ।

ਸਹੰਸ੍ਰ[1]ਬਰਖਨ ਬਹੁ ਗਾਯੋ*। ਬਹੁਰ ਆਪ ਬੈਕੁੰਠ ਪਧਾਰੇ। ਇਸ ਪ੍ਰਕਾਰ ਇਹ ਕਥਾ ਉਦਾਰੇ॥ ੯੮॥ ਮਰਦਾਨੇ ਸੁਨਿ ਸੂਛਮ[2] ਬਰਨੀ। ਹੈ ਬਿਸਾਲ ਬਹੁ ਕਲਮਲ ਹਰਨੀ। ਅਬ ਚਲਿ ਲੰਕਿ ਦਿਖਾਵਹਿੰ ਸੁੰਦਰ। ਬਨੇ ਜਹਾਂ ਕੰਚਨ ਕੇ ਮੰਦਿਰ'॥੯੯॥ ਇਤਿ ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਹਬਸ਼ ਦੇਸ਼ ਅਰ ਸ੍ਰੀ ਰਾਮ ਚੰਦ੍ ਪ੍ਰਸੰਗ' ਬਰਨਨੰ ਨਾਮ ਸਪਤ ਦਸ਼ਮੋ ਅਧਯਾਯ ॥ ੧੭ ॥

੧੮. [ਸ਼੍ਰੀ ਗੁਰ ਗੋਬਿੰਦ ਸਿੰਘ ਜੀ ਮੰਗਲ। ਲੰਕਾ ਪ੍ਰਸੰਗ, ਬਿਭੀਖਨ, ਹਨੂਮਾਨ ਮਿਲਾਪ]

ਨਰਾਜ ਛੰਦ ॥ ਗੁਰੂ ਗੁਬਿੰਦ ਸਿੰਘ ਜੀ ਨਿਖੰਗ ਚਾਂਪ ਧਾਰਨੰ।
ਅਨੰਦ ਦਾ ਮੁਕੰਦ ਬ੍ਰਿੰਦ ਬੈਰਨੰ ਬਿਦਾਰਨੰ।
ਰਿਦੇ ਸਦੀਵ ਦਾਸ ਕੇ ਨਿਵਾਸ ਹੰਤ ਤ੍ਰਾਸ ਕੋ।
ਪਦਾਰਬਿੰਦ ਮੰਜੁਲੰ ਨਮੋ ਨਮੋ ਅਨਾਸ਼ ਕੋ ॥ ੧ ॥

ਨਿਖੰਗ=ਭੱਥਾ, ਤਰਕਸ਼ [ਸੰਸ:, ਨਿਖੰਗ]।
ਚਾਪ=ਧਨੁਸ਼। ਕਮਾਨ [ਸੰਸ:, ਚਾਪ]। ਬਿਦਾਰਨੰ=ਨਾਸ਼ ਕਰਨ ਵਾਲੇ। ਹੰਤ=ਮਾਰਨ ਵਾਲੇ, ਦੂਰ ਕਰਨ ਵਾਲੇ। ਹੰਤ ਤ੍ਰਾਸ ਕੋ=ਡਰ ਨੂੰ ਮਾਰ ਦੇਣ ਵਾਲੇ, ਨਿਰਭੈ ਕਰਨ ਵਾਲੇ।
ਪਦਾਰਬਿੰਦ=ਪਦ+ਅਰਬਿੰਦ=ਚਰਣ ਕਮਲ। ਮੰਜੁਲੰ=ਉੱਜਲ ਸੁੰਦਰ, ਮਨ ਪਿਆਰਾ, [ਸੰਸ:, ਮੰਞ੍ਜੁਲ]।
ਅਨਾਸ=ਸੁਖੀ, ਅਰਾਮ, ਸੁਖਦਾਈ। (ਅ) ਅ+ਨਾਸ਼=ਨਾ ਨਾਸ਼ ਹੋਣ ਵਾਲੇ, ਸਦਾ ਜਾਗਤੀ ਜੋਤ। (ੲ) ਨਿਰਯਤਨ। [ਸੰਸ:, ਅਨ+ਆਯਾਸ=ਅਨਾਯਾਸ]। ਤੁਕ ਦਾ ਦੂਸਰਾ ਅਰਥ ਐਉਂ ਲਗੇਗਾ ਕਿ ਆਪ ਦੇ ਮਨ ਪਿਆਰੇ ਚਰਨਾਂ ਕਮਲਾਂ ਪਰ ਦਾਸ ਦੀ ਨਿਰਯਤਨ ਨਮਸਕਾਰ ਹੋਵੇ, ਮੁਰਾਦ ਹੈ ਜੋ ਅੰਦਰੋਂ ਆਪੇ ਫੁੱਟ ਕੇ ਨਿਕਲੇ, ਪ੍ਰੇਮ ਮਈ, (ਸ਼) ਅਨਾਸ ਮੰਜੁਲ=ਜੋ ਸੁਤੇ ਸਿਧ ਸੁੰਦਰ ਹਨ। ਕੁਦਰਤੀ ਤੋਰ ਤੇ ਖੂਬ ਸੂਰਤ।

ਅਰਥ—ਹੇ ਕਮਾਨ ਤੇ ਭੱਥਾ ਧਾਰਨ ਵਾਲੇ (ਸ੍ਰੀ) ਗੁਰੂ ਗੋਬਿੰਦ ਸਿੰਘ ਜੀ, ਅਨੰਦ ਅਰ ਮੁਕਤੀ ਦੇ ਦਾਤੇ, (ਤੁਸੀਂ ਜੋ ਸਰੀਰਕ ਤੇ ਮਾਨਸਕ) ਵੈਰੀਆਂ ਦੇ ਸਮੂਹ ਨੂੰ ਨਾਸ਼ ਕਰ ਦੇਣ ਵਾਲੇ (ਅਤੇ ਐਉਂ ਸਰਬ ਪ੍ਰਕਾਰ ਦੇ) ਭੈ ਨੂੰ ਦੂਰ ਕਰਨ ਵਾਲੇ ਹੋ (ਅਤੇ) ਸਦਾ ਦਾਸਾਂ ਦੇ ਹਿਰਦੇ (ਵਿਚ) ਨਿਵਾਸ (ਰਖਦੇ ਹੋ) ਆਪਦੇ ਸੁਖ ਦਾਤੇ ਤੇ ਮਨ ਪਿਆਰੇ ਚਰਣਾਂ ਕਮਲਾਂ ਪਰ (ਮੇਰੀ) ਨਮਸਕਾਰ ਹੋਵੇ! ਨਮਸਕਾਰ ਹੋਵੇ!

[1]ਹਜ਼ਾਰ। [2]ਸੰਖੇਪ।

*ਦਸ ਹਜ਼ਾਰ ਵਰਹੇ ਬਹੁਤਿਆਂ ਨੇ ਗਾਯਾ ਹੈ। ਕਵਿ ਜੀ ਲੋਕੋਕਤੀ ਦਸ ਰਹੇ ਹਨ। ਰਾਮ ਉਪਾਸ਼ਕਾਂ ਵਿਚ ਐਸਾ ਕਹਿੰਦੇ ਹਨ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ਼੍ਰੀ ਅੰਗਦ ! ਸੁਨਿ ਪਰਮ ਸੁਜਾਨਾ। ਬੋਲਜੋ ਬਹੁਰ ਬੈਨ ਮਰਦਾਨਾ।'ਰਘੁਬਰ ਸੇਤੁ ਜੁ ਬਾਂਧਨ ਕੀਨਾ। ਤਿਹ ਊਪਰ ਕੋ ਚਲਹੁ ਪ੍ਰਬੀਨਾ!'॥੨॥ ਗੁਰ ਕਹਿ 'ਲੰਕਾ ਤੇ ਕਿਧ ਮੋਰਾ[1]। ਤਬਹੀ ਰਾਮ ਸੇਤੁ ਦਿਧ ਤੋਰਾ। ਪੰਥ ਗਮਨ ਕੋ ਤਾਂ ਪਰ ਨਾਂਹੀ।ਰਹੀ ਨਿਸ਼ਾਨੀ ਸਾਗਰ ਮਾਂਹੀ*॥੩॥ਨਾਮ ਜੋਰ ਸੋਂ[2]ਰਘੁਕੁਲ ਕੇਤਾ।ਬਾਂਧਜੋ ਤਬੈ ਉਦਧਿ ਕੋ ਸੇਤਾ। ਅਬ ਹਮ ਲੈ ਕਰਿ ਨਾਮ ਅਲੰਬੁ ।ਹੈਂ ਹੈਂ ਪਾਰ ਸਰਬ ਨਿਧਿ ਅੰਬੁ[3]॥ ੪ ॥ ਅਸ ਕਹਿ ਗਮਨ ਕੀਨ ਜਗਨਾਥਾ। ਜਲ ਪਰ ਚਲੇ ਜਾਹਿ ਸੁਖਰਾਸਾ। ਗਏ ਮੱਧ ਇਕ ਮੀਨ† ਨਿਹਾਰਾ।ਸਹਸ ਕੋਸ ਕੋ ਜਿਹ ਬਿਸਥਾਰਾ ॥੫॥ ਤਾਂ ਪਰ ਕਿਤਿਕ ਬਾਰ[4]ਕਿਧ ਗਵਨੈਂ। ਸਿਰ ਪਰ ਕੁ ਠਾਂਢੇ ਗੁਨ ਭਵਨੈਂ। ਬਦਨ ਬਿਲੋਕਿ ਡਰਜੋ ਮਰਦਾਨਾ। ਅਚਰਜ ਮਾਨਜੋ, ਬਚਨ ਬਖਾਨਾ ॥ ੬॥ 'ਸ਼੍ਰੀ ਪ੍ਰਭੁ ਰਾਵਰ ਕੇਰ ਪ੍ਰਭਾਊ। ਤਜਾਗਜੋ ਹਮੈ ਨ ਕੀਨੋ ਖਾਊ । ਨਾਤੁਰ ਨਿਗਲ ਜਾਇ ਇਕ ਬਾਰੀ। ਮਾਨੁਖ ਮੁਖ ਦਾਨੋਂ‡ ਅਨੁਹਾਰੀ[5] ॥ ੭ ॥ ਪ੍ਰਿਥਮ ਬਿਲੋਕਜੋ ਮੀਨ ਮਹਾਨਾ। ਉਸਤੇ ਇਹ ਬਿਸਾਲ ਪਹਿਚਾਨਾ। ਕੇਤਿਕ ਦੋਨੋਂ[6] ਕੋਸ ਪ੍ਰਮਾਨਾ। ਮੁਝਹਿ ਬਤਾਵਹੁ ਕ੍ਰਿਪਾਨਿਧਾਨਾ!' ॥ ੮ ॥ ਬੋਲੇ ਪ੍ਰਭੁ ਬਿਲੋਕ ਤਮਾਸ਼ੇ । 'ਮਾਯਾ ਮੈਂ ਕਛੁ ਲਖੋ ਨ ਸਾਂਸੋ[7]। ਪੈਂਤਿਸ ਕੋਸ ਪ੍ਰਿਥਮ ਜੋ ਦੇਖਾ। ਸਹਸ ਕੋਸ ਕੋ ਏਹੁ ਬਿਸ਼ੇਖਾ'[8]॥੯॥ ਇਸ ਕੀ ਜਾਤਿ ਨਾਮ ਤਿਮ[9] ਕਹੀਯੈ। ਇਸ ਨਿਗਲਹਿ ਸੁ ਤਿਮੰਗਲ ਕਹੀਐ। ਜੋ ਉਸ ਲੀਲ ਜਾਇ ਬਰਿਆਈ[10]। ਨਾਮ ਤਿਮੰਗਲ ਗਿਲਹਿ ਕਹਾਈਓ' ॥੧੦॥ਇਸ ਬਿਧਿ ਕਰਿਕੇ ਬਚਨ ਬਿਲਾਸਾ।ਤ੍ਰਿਸ਼ਨਿ ਹੋਤਿ ਭਏ ਸੁਖਰਾਸਾ।

---

[1]ਜਦ ਮੁੜਨਾ ਕੀਤਾ। [2]ਨਾਮ ਦੇ ਜੋਰ ਨਾਲ। [3]ਸਮੁੰਦਰ। [4]ਕੁਝ ਚਿਰ ਤਕ। [5]ਦਾਣੇ ਦੇ ਸਦਰਸ਼ (ਜਿਵੇਂ ਮਨੁਖ ਦੇ ਮੂੰਹ ਦਾਣਾ ਚਲਾ ਜਾਂਦਾ ਹੈ ਤਿਵੇਂ ਅਸੀਂ ਇਸ ਦੇ ਮੂੰਹ ਵਿਚ ਚਲੇ ਜਾਂਦੇ)। [6]ਦੋਵੇਂ (ਮੱਛ)। [7]ਸੰਸਾ। [8]ਵੱਡਾ। [9]ਇਸ ਦੀ ਜਾਤ ਦਾ ਨਾਂ'ਤਿਮ'। [10]ਨਿਗਲ ਜਾਏ ਜੋਰੋ ਜੋਰੀ॥

*ਹਿੰਦ ਤੋਂ ਲੰਕਾ ਤਕ ਜੋ ਸਾਗਰ ਵਿਚ ਚਿਟਾਨ ਖੜੇ ਹਨ ਸਿਲਸਿਲੇ ਵਾਰ ਨਹੀਂ ਇਨ੍ਹਾਂ ਚਿਟਾਨਾਂ ਪਰ ਹੀ ਪੁਲ ਬੱਧਾ ਦੱਸੀਦਾ ਹੈ। ਰਾਮ ਉਪਾਸ਼ਕਾਂ ਦਾ ਕਥਨ ਹੈ ਕਿ ਪੁਲ ਤੋੜਨ ਤੇ ਏ ਚਿਟਾਨ ਬਾਕੀ ਖੜੇ ਹਨ।

†ਇਹ ਫੇਰ ਜਨਕ ਦੇ ਸ਼ਾਪੇ ਹੋਏ ਦੇ ਉਧਾਰ ਕਰਨ ਦਾ ਪ੍ਰਸੰਗ ਹੈ, ਅਬਿਗਤ ਰੂਹਾਂ ਸ਼ਾਪ ਦੇ ਸਰੂਪਾਂ ਵਿਚ ਦੁਖ ਭਰ ਰਹੀਆਂ ਦਾ ਨਿਸਤਾਰਾ ਦੱਸਦੇ ਹਨ। ਦੇਖੋ ਪੂਰਬਾਰਧ ਅਧਯਾਯ ੫੨ ਅੰਕ ੧੯ ਦੀ ਟੂਕ। ‡ਪਾ:—ਦੀਨੋ। §ਸਾਖੀ ਵਿਗਾੜਨ ਵਾਲੇ ਨੇ ਮੁਥਾਲਗੇ ਕਰ ਦਿਤੇ ਹਨ। ਉੱਚ ਵੇਲ ਨਾਮੇ ਮੱਛੀ ਬਹੁਤ ਵਡੇ ਆਕਾਰ ਦੀ ਹੁੰਦੀ ਹੈ।

ਚਰਨ ਰੇਨ ਜਬ ਝਖ[1] ਸਿਰ ਪਰਸੀ। ਬੋਲਨ ਸ਼ਕਤਿ ਭਈ ਤਾਂ ਸਰਸੀ[2]।
॥੧੧॥ ਬੂਝਨ ਲਗੇ ਪ੍ਰਭੂ ਤਿਹ ਤਾਈਂ।'ਅਹੈਂ ਕੌਨ,ਝਖ ਕਾਯਾਂ ਪਾਈ?'।
ਤਬਹੀ ਬੋਲਨੋ ਹੋਇ ਅਧੀਨਾ। 'ਸੁਨੋ ਹੇਤੁ[3]ਜਿਉਂ ਭਾ ਤਨ ਮੀਨਾ॥੧੨॥
ਹੁਤੋ ਕਾਲ ਜਿਹ ਜਨਕ ਨ੍ਰਿਪਾਲਾ। ਤਬ ਮੈਂ ਤਪ ਕਿਯ ਕਠਨ ਬਿਸਾਲਾ।
ਬਾਰਿ[4] ਬਿਖੈ ਗਰਲੌਂ[5] ਹੈ ਠਾਂਢੋ। ਰਹੌਂ ਸਥਿਰ ਕਰਿ ਧੀਰਜ ਗਾਢੋ ॥ ੧੩ ॥
ਸਹਿਜਸੁਭਾਯ ਜਨਕ ਚਲਿ ਆਯੋ।ਮੁਝੈਬਿਲੋਕਤਿ ਬਚਨ ਅਲਾਯੋ।–ਤਪ
ਤੈਂ ਕਠਨ ਕੀਨ ਭਾ ਪੂਰਾ। ਅਬ ਤਜਿ, ਬਚਨ ਮਾਨਿ ਮਮ ਰੂਰਾ॥ ੧੪ ॥
ਜਹਿਂ ਸਤਿਸੰਗਤਿ ਹੋਤਿ ਸਮਾਜਾ।ਸੇਵਾ ਕਰਹੁ ਤਹਾਂ ਸ਼ੁਭ ਕਾਜਾ*।ਮਨ ਕੋ
ਪ੍ਰਾਪਤਿ ਗਯਾਨ ਤਹਾਂ ਹੀ। ਮੁਕਤਿ ਉਚਿਤ ਹੈ ਸੰਸੈ ਨਾਂਹੀ–॥੧੫॥ਦੋਹਰਾ॥
ਚਰਨ ਬੰਦਨਾ ਮੈਂ ਕਰੀ ਕਹਜੋ ਬਚਨ ਤਿਨ ਸੰਗ।–ਏਕ ਬਰਖ ਔਰੈ
ਕਰੌਂ ਪੁਨ ਪੂਰਨ[6] ਬਿਨ ਭੰਗ[7]–॥ ੧੬॥ ਚੌਪਈ ॥ ਸੁਨਿਕੈ ਬੋਲਜੋ ਬਚਨ
ਬਿਦੇਹੂੰ।–ਨੀਕੋ† ਬਚਨ ਨ ਮਾਨਜੋ ਕੇਹੂ।ਯਾਂਤੇ ਹੈ ਜਲ ਜੀਵ ਬਿਸਾਲਾ।
ਜਲ ਮੈਂ ਰਹਹੁ ਸਦੀਵ ਬਿਸ਼ਾਲਾ[8]‡– ॥ ੧੭ ॥ ਸੁਨਿਕੈ ਬਚਨ ਡਰਜੋ
ਉਰ ਮਾਂਹੀ।ਸ੍ਰਾਪਅੰਤ ਬੂਝਤਿ ਭਾ ਤਾਂਹੀ।–ਬਨਿ ਕੈਬਨ[10]ਕੋਜੀਵ ਬਹੋਰੀ।
ਹੋਇ ਕਿ ਨਹੀਂ ਮੁਕਤਿ ਕਬਮੋਰੀ?–॥੧੮॥ਬੋਲਜੋ ਜਨਕ,–ਆਇ ਕਲਿ
ਕਾਲਾ। ਤਬ ਧਰਿ ਹੈ ਅਵਤਾਰ ਕ੍ਰਿਪਾਲਾ§। ਤਿਨ ਕੇ ਚਰਨ ਛੁਹੈਂ ਜਬ

---

[1]ਮੱਛ ਦੇ। [2]ਬਹੁਤ। [3]ਕਾਰਨ। [4]ਜਲ। [5]ਗਲ ਤਕ। [6]ਪੂਰਾ ਹੋਵੇਗਾ (ਤਪ)। [7]ਵਿਘਨ ਤੋਂ ਬਿਨਾਂ। [8]ਜਨਕ। [9]ਬਹੁਤ (ਚਿਰ)। [10]ਜਲ [ਸੰਸਃ, ਵਨੰ]।

*ਹਠ ਦੇ ਤਪਾਂ ਦਾ ਫਲ ਸਤਿਸੰਗਤ ਦੀ ਸੇਵਾ ਹੈ। ਹਠੀ ਤਪੀ ਹੰਕਾਰੀ ਹੋ ਜਾਂਦਾ ਹੈ, ਸੇਵਾ ਨਾਲ ਹੰਕਾਰ ਮਰਦਾ ਤੇ ਮਨ ਸ਼ੁੱਧ ਹੁੰਦਾ ਹੈ। ਇਹ ਵਿਸ਼ੇਸ਼ਤਾ ਭਗਤੀ ਮਾਰਗ ਦੇ ਦੱਸਣ ਤੋਂ ਮੁਰਾਦ ਹੈ। †ਪਾਃ–ਕੀਨੋ।

‡ਜਲ ਆਦਿ ਵਿਚ ਤਪ ਤਾਪਨ ਦਾ ਫਲ ਭੱਡੂ ਮੱਛੀਆਂ ਬਣਨਾ ਦੱਸਿਆ ਨੇ, ਤਾਂਤੇ ਗੁਰ ਸਿੱਖਾਂ ਨੂੰ ਸਤਿਸੰਗ ਦੀ ਸੇਵਾ, ਕੀਰਤਨ, ਨਾਮ, ਸ਼ੁਭ ਆਚਰਨ ਏਹੀ ਸਾਰ ਉਪਦੇਸ਼ ਗੁਰੂ ਸਾਹਿਬਾਂ ਦਾ ਕਾਰੀ ਹੈ। ਪਾਃ–ਰਹੁ ਸਦੀਵ ਚਿਰਕਾਲਾ।

§ਇਸ ਤੋਂ ਪ੍ਰਗਟ ਹੈ ਕਿ ਗੁਰੂ ਨਾਨਕ ਦੇਵ ਜੀ ਨੂੰ,ਜੋ ਪੁਰਬਾਰਧ ਅਧਜਾਯ ੬੭ ਅੰਕ ੨੪ ਵਿਚ ਵਾਦੀ ਨੇ ਜਨਕ ਦਾ ਅਵਤਾਰ ਦੱਸਿਆ ਹੈਸੀ ਉਹ ਗ਼ਲਤ ਹੈ,ਜਿਸ ਦਾ ਖੰਡਨ ਕਵੀ ਜੀ ਨੇ ਓਥੇ ਵੀ ਕੀਤਾ ਹੈ। ਇਥੇ ਜਨਕ ਜੀ ਆਪ ਕਹਿ ਰਹੇ ਹਨ 'ਕਿ ਪਰਮੇਸ਼ੁਰ (ਕ੍ਰਿਪਾਲਾ) ਦਾ ਰੂਪ ਗੁਰੂ ਨਾਨਕ ਦੇਵ ਜੀ ਹੋਣਗੇ ਜੋ ਤੇਰੀ ਕੱਲਜੁਗ ਕਰਨਗੇ'। ਜਿਸ ਤੋਂ ਓਸੇ ਗਲ ਦੀ ਪੁਸ਼ਟੀ ਹੋ ਰਹੀ ਹੈ, ਕਿ ਜਨਕ ਭਗਤ ਸੀ, ਗੁਰੂ ਜੀ 'ਗੁਰ ਅਵਤਾਰ' ਸੇ।

ਆਈ। ਤਬ ਇਹ ਸ੍ਰਾਪ ਨਾਸ਼ ਹ੍ਵੈ ਜਾਈ–॥੧੯॥ ਬੂਝਨੋ ਜਨਕ[1],–ਲਖੋਂ ਮੈਂ ਕੈਸੇ?ਭੇਦ ਸਰਬ ਸਮਝਾਵਹੁ ਤੈਸੇ–।[2]–ਸੁਨਹੁ ਮੁਨੀ! ਜਬ ਮਿਲਿ ਹੈ ਆਈ। ਚਰਨ ਛੁਵਤਿ ਸੁਧ ਹ੍ਵੈ ਤੁਝ ਤਾਈਂ ॥ ੨੦ ॥ ਮੁਕਤਿ ਕਰਹਿ ਪੁਨ ਜਾਇ ਅਗਾਰੀ–। ਸੋ ਤੁਮ ਸ਼੍ਰੀ ਨਾਨਕ ਨਿਰੰਕਾਰੀ। ਅਬ ਉਧਾਰ ਮੇਰਾ ਕਰਿ ਦੀਜੈ। ਸ਼ਰਨ ਸ਼ਰਨ ਮੈਂ ਸ਼ਰਨ ਰਖੀਜੈ' ॥੨੧॥ ਤਿਹ ਕੇ ਬੈਨ ਸੁਨੇ ਗੁਨਖਾਨੀ। ਬੋਲੇ ਮਧੁਰ ਮ੍ਰਿਦੁਲ ਮੁਖ ਬਾਨੀ। 'ਅਸ਼ਟੰ ਜਾਮ ਆਰਬਲ ਤੇਰੀ। ਪੁਨ ਛੂਟਹਿ ਝਖ ਦੇਹਿ ਬਡੇਰੀ ॥ ੨੨ ॥ ਵਾਹਿਗੁਰੂ ਸਿਮਰਹੁ ਤਬ ਤਾਈਂ।ਤੇਰੀ ਗਤਿ ਕਰਿ ਹੈਂ ਹਮ ਜਾਈ'।ਅਸ਼ਟ ਪਹਿਰ ਤਿਨ ਕਿਯ ਜਬਿ ਜਾਪੂ*। ਛੂਟਨੋ ਬਹੁਰ ਦੀਨ ਜੋ ਸ੍ਰਾਪੂ ॥ ੨੩ ॥ ਝਖ ਤਨ ਤਜਿਕੈ ਸੋ ਤਿਹ ਕਾਲਾ। ਭਯੋ ਚਤੁਰਭੁਜ ਰੂਪ ਬਿਸਾਲਾ। ਕੁੰਡਲ ਕਰਨ, ਬਰਨ[3] ਜਿਹ ਸ਼ਯਾਮੂ। ਸੁੰਦਰ ਦੇਹਿ ਦੁਤਿਯ ਜਨੁ ਕਾਮੂ[4] ॥੨੪॥ ਉਸਤਤਿ ਕਰਿ ਬੈਕੁੰਠ ਸਿਧਾਰਨੋ। 'ਜੈ ਜੈ ਸਤਿਗੁਰ' ਬਚਨ ਉਚਾਰਨੋ[5]।ਪੁਨ ਗਮਨੇ ਬੇਦੀ ਕੁਲ-ਦੀਪਾ। ਪਹੁੰਚੇ ਲੰਕਾ† ਕੇਰ ਸਮੀਪਾ ॥੨੫॥ ਫਿਰਤ ਬ੍ਰਿੰਦ ਤਹਿਂ ਦੀਰਘ

[1]ਜਨਕ ਤੋਂ। [2]ਜਨਕ ਬੋਲਿਆ। [3]ਰੰਗ। [4]ਮਾਨੋਂ ਦੂਜਾ ਕਾਮਦੇਵ। [5]"ਜੈ ਹੋ, ਜੈ ਹੋ ਸਤਿਗੁਰਾਂ ਦੀ' (ਮੱਛ ਨੇ) ਆਖਿਆ।

*ਅੱਠ ਪਹਿਰ ਦੇ ਨਾਮ ਦੀ ਮਹਿਮਾ ਦੱਸੀ ਨੇ ਕਿ ਜਿਸ ਨੇ ਉਹ ਸਰਾਪ ਦਾ ਪਿੰਜਰ ਕੱਟ ਕੇ ਕਲਜਾਨ ਕਰ ਦਿੱਤੀ। ਤਪ ਨੇ ਹਉਮੈ ਦਿੱਤੀ ਸੀ, ਹਉਮੈ ਨੇ ਸ੍ਰਾਪਤ ਕੀਤਾ, ਗੁਰ ਨਾਨਕ ਦਰਸ਼ਨ ਨੇ ਸੁਮਤਿ ਦਿੱਤੀ, ਉਹਨਾਂ ਦੇ ਬਖਸ਼ੇ ਨਾਮ ਨੇ ਕੱਲਜਾਨ ਦਿੱਤੀ। ਇਹ ਸਾਰ ਸਿੱਧਾਂਤ ਕਵਿ ਜੀ ਸਮਝਾ ਰਹੇ ਹਨ।

†ਕੁਝਕ ਲੋਕਾਂ ਦਾ ਖਿਆਲ ਹੈ, ਕਿ ਰਾਵਣ ਵਾਲੀ ਲੰਕਾ ਓਹ ਜਗ੍ਹਾ ਨਹੀਂ ਜੋ ਸੈਲੂਨ ਜਾਂ ਸੰਗਲਾਦੀਪ ਦੇ ਨਾਮ ਤੋਂ ਪ੍ਰਸਿੱਧ ਹੈ, ਕਿਉਂਕਿ ਇਨ੍ਹਾਂ ਟਾਪੂਆਂ ਵਿਚ ਰਾਮਚੰਦ੍ਰ ਦੇ ਜਾਣ ਦਾ ਕੋਈ ਚਿੰਨ੍ਹ ਨਹੀਂ ਮਿਲਦਾ। ਇਨ੍ਹਾਂ ਦਾ ਵਿਚਾਰ ਹੈ ਕਿ ਮਲਾਇਆ ਟਾਪੂ ਵਿਚ ਰਾਵਣ ਵਾਲੀ ਲੰਕਾ ਸੀ, ਸਮਾਟਰਾ ਵਿਚ 'ਸੋਨੀ ਲੰਕਸ਼ਾ' (ਸੋਨੇ ਦੀ ਲੰਕਾ) ਨਾਮ ਦਾ ਇਕ ਸ਼ਹਿਰ ਬੀ ਹੈ। ਇਸ ਟਾਪੂ ਵਿਚ ਰਾਮਚੰਦਰ ਤੇ ਲਛਮਣ ਆਦਿਕ ਦੇ ਪ੍ਰਾਚੀਨ ਦੀਵਾਰਾਂ ਤੇ ਅੰਕਤ ਚਿਤ੍ਰ ਵੀ ਮਿਲੇ ਦੱਸੀਦੇ ਹਨ। ਜਾਵਾ ਤੇ ਸਮਾਟਰਾ ਟਾਪੂ ਦੇ ਲਾਗੇ ਫਲੋਰੈਸ ਦੇ ਟਾਪੂ ਵਿਚ 'ਰਕ' ਨਾਮ ਦੀ ਇਕ ਜਾਤੀ ਹੁਣ ਤਕ ਮਿਲਦੀ ਹੈ, ਖਿਆਲ ਕੀਤਾ ਜਾਂਦਾ ਹੈ ਕਿ ਇਹ 'ਰਕ' ਨਾਮ ਰਾਕਸ਼ ਵਿਚੋਂ ਨਿਕਲਿਆ ਹੈ।

ਮਾਰਕੰਡੇ ਪੁਰਾਣ ਵਿਚ ਲੰਕਾ ਨੂੰ 'ਮਲਾ ਦੀ ਦੀਪ' (ਜਿਸ ਨੂੰ ਅਜ ਕਲ ਮਲਾਇਆ ਦੀਪ ਕਿਹਾ ਜਾਂਦਾ ਹੈ) ਦਾ ਇਕ ਹਿੱਸਾ ਮੰਨਿਆ ਹੈ। ਇਨ੍ਹਾਂ ਟਾਪੂਆਂ ਵਿਚ ਮਲਜ ਨਾਮ ਦੀ ਜਾਤੀ ਵਸਦੀ ਹੈ, ਤੇ ਇਸ ਇਲਾਕੇ ਵਿਚ ਕਈ ਕਈ ਅਜੇਹੀਆਂ ਨਦੀਆਂ ਨਾਲੇ ਦੱਸੀਦੇ ਹਨ ਕਿ ਜਿਨ੍ਹਾਂ ਦੇ ਨਾਲ ਮਹਾਰਾਜਾ ਰਾਮਚੰਦ੍ਰ ਜੀ ਦੇ ਸੈਨਾਂ ਪਤੀਆਂ ਦੇ ਨਾਮ ਮਿਲਦੇ ਹਨ।

ਦਾਨੋ[1]। ਗਿਰ ਕੱਜਲ[2] ਕੇ ਬਿਚਰਤਿ[3] ਮਾਨੋ। ਤਿਨਹਿੰ ਬਿਲੋਕਿ ਭਰਜੋ ਮਰਦਾਨਾ।ਹੋਇ ਅਧੀਰਜ ਬਚਨ ਬਖਾਨਾ ॥ ੨੬ ॥ 'ਰਾਖਸ਼ ਗਹੈਂ ਆਨਿ ਹਮ ਭਾਈਂ। ਭੁੱਖਸਨ[4] ਕਰੈਂ ਨ ਬਿਲਮ ਲਗਾਈਂ। ਇਨ ਸਮੀਪ ਨਹਿੰ ਚਲਹੁ ਗੁਸਾਈਂ !। ਅਪਰ ਸਥਾਨ ਬਿਲੋਕਹੁ ਜਾਈ' ॥੨੭॥ ਸੁਨਿਕੈ ਬੋਲੇ ਪਰਮ ਪੁਨੀਤਾ। 'ਪਛਤਿ ਸੁਨਤਿ ਰਹਿਤਾ ਤੂੰ ਨੀਤਾ। ਰਿਦੈ ਬਿਚਾਰ ਏਕ ਨਹਿੰ ਆਯੋ। ਮਹਾ ਮੋਹ ਮੈਂ ਮਨ ਬਿਰਮਾਯੋ"॥੨੮॥ ਲਗਾ ਭੂਤ ਤੁਝ ਤਨ-ਅਭਿਮਾਨਯਾਂ ਤੇ ਮਨ ਨਹਿੰ ਭਰਮ ਮਿਟਾਨਾ। ਜਿਹ ਕੋ ਭੂਤ ਲਗਤਿ ਹੈ ਆਇ। ਸੋ ਸਰੂਪ ਨਿਜ ਦੇਤਿ ਭੁਲਾਇ॥੨੯॥ਆਪ ਭੂਤਨਾ ਹੋਵਤਿ ਸੋਊ। ਮੰਤ੍ਰਨ ਸੋਂ ਝਾਰੈ ਜੋ ਕੋਊ। ਨਿਕਸਹਿ ਭੂਤ ਵਹਿਰ, ਸੁਧ ਜਾਨਹਿ। ਨਿਜ ਸਰੂਪ ਕੋ ਤਬਹਿ ਪਛਾਨਹਿ ॥੩੦॥ ਜਬ ਲਗ ਭੂਤ ਲਗੈ, ਦੁਖ ਪਾਵਹਿ। ਨਿਕਸਹਿ ਵਹਿਰ,ਅਨੰਦ ਸਮਾਵਹਿ।ਤਨਹੰਤਾ[6] ਤੁਝ ਲਾਗਜੋ ਭੂਤੰ। ਨਿਜ ਸਰੂਪ ਭੂਲਜੋ ਅਤਿਪੂਤੰ[7] ॥੩੧॥ਮੰਤਰ ਸਤਿਗੁਰ ਸ਼ਬਦ ਸੁਜਾਨਾ। ਰਿਦੈ ਬਸੈ ਮਿਟਹਹਿ ਤਨਮਾਨਾ[8]। ਤਨਹੰਤਾ[9] ਜਬ ਸਰਬ ਗਵਾਈ। ਨਿਜ ਸਰੂਪ ਹੋ ਗਯੋ*ਲਖਾਈ[10]॥੩੨॥ਤਬਹੀ ਪਾਵਹਿ ਮੁਕਤਿ ਅਨੰਦਾ।ਬੰਧਨ ਡਾਰਿ ਮਿਟੈ ਜਮ ਫੰਦਾ। ਜੈਸੇ ਸਾਂਪ ਕੰਚੁਕੀ[11] ਡਾਰੈ। ਤਿਉਂ ਹਟਿਕੈ ਨਹਿੰ ਬਹੁਰ ਸੰਭਾਰੈ॥੩੩॥ ਤਨ ਕੋ ਮੋਹ ਨ ਕਬਹੀ ਲਹਿਹੀ[12]।ਮ੍ਰੂੰਤੁ[13]ਕਿਧੌਂ[14] ਜੀਵਤ ਬਹੁ ਰਹਿ ਹੀ[15]। ਨਾਸ਼ਵੰਤ ਨਿਤ ਲਖਹਿ ਸਰੀਰਾ। ਨਹੀਂ ਕਦਾ-ਚਿਤ ਮਾਨਹਿੰ ਪੀਰਾ'॥੩੪॥ ਸੁਨਿ ਮਰਦਾਨੇ ਗਿਰਾ ਬਖਾਨੀ। 'ਸਭਿ ਸ਼ੁਭ ਯੋਗ ਆਪ ਗੁਨ ਖਾਨੀ। ਮਮ ਪਰ ਕ੍ਰਿਪਾ ਹੋਇ ਤੁਮ ਜਬਹੀ। ਨਿਜ ਸਰੂਪ ਲਖਿ ਸਕ ਹੌਂ ਤਬਹੀ'॥੩੫॥ ਇਸ ਬਿਧਿ ਕਰਤਿ ਪਰਸਪਰ ਜਹਿੰਵਾ। ਦੋਇ ਦੈਂਤ ਆਏ ਚਲਿ ਤਹਿੰਵਾ। ਠਾਂਢੇ ਹ੍ਵੈ ਬੂਝਤਿ ਭੇ ਐਸੇ। 'ਕਿਹਤੇ ਆਏ ਕਿਉਂ ਤੁਮ ਬੈਸੇ?'॥੩੬॥ ਸ਼੍ਰੀ ਗੁਰ ਕਹੈਂ, 'ਦੂਤ!ਹਮ ਰਾਮੂ।ਮਿਲਨ ਬਿਭੀਖਨ ਕੋ ਹੈ ਕਾਮੂ†।ਵਹਿਰ ਨਿਕਸਿ ਕੈ ਆਵਹਿ ਪਾਸੂ।ਮਿਲਿਹੈਂ ਤਬ,

[1]ਵੱਡੇ ਦੈਂਤ। [2]ਸੁਰਮੇ ਦੇ ਪਹਾੜ। [3]ਫਿਰ ਰਹੇ ਹਨ। [4]ਖਾ ਲੈਣਗੇ। [5]ਭੁੱਲ ਰਿਹਾ ਹੈਂ। [6]ਤਨ ਦੀ ਹਉਮੈਂ।[7]ਬੜਾ ਪਵਿੱਤ੍ਰ (ਨਿਜ ਸਰੂਪ)। [8]ਤਨਦਾ ਹੰਕਾਰ। [9]ਤਨ ਦੀ ਹਉਮੈਂ।[10]ਪਛਾਣ ਹੋ ਗਿਆ। [11]ਕੁੰਜ। [12]ਲੈਂਦਾ। [13]ਮਰ ਜਾਵੇ। [14]ਭਾਵੇਂ। [15]ਜੀਂਵਦਾ ਰਹੇ ਬਹੁਤ। *ਪਾ:--ਕੋ ਭਯੋ।

†ਇਹ ਫਿਕਰਾ ਕਵਿ ਜੀ ਨੇ ਕਟਾਖਜ ਵਾਲਾ ਦਿੱਤਾ ਹੈ, ਹੇ ਦੂਤ ! ਅਸੀਂ ਰਾਮ ਹਾਂ । ਕਈ ਇੱਥੇ 'ਰਾਮ ਦਾ ਦੂਤ' ਅਰਥ ਲਾਉਂਦੇ ਹਨ । ਰਾਮ ਦੇ ਦੂਤ ਦਾ

(ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ)

ਨਹਿੰ ਜਾਇਂ ਅਵਾਸੁ[1]॥ ੩੭॥ ਦੋਹਰਾ॥ ਅਸੁਰ[2] ਸੁਨਤਿ ਰਾਮਨੇ ਨਗਰ ਨਿਜ ਪਤਿ ਕੋ ਸੁਧ ਦੀਨ। 'ਨੀਕੋ ਉਪਬਨ[3] ਕੇ ਬਿਖੈ ਬੈਠੇ ਮਾਨੁਖ ਤੀਨ ॥੩੮॥ ਚੌਪਈ॥—ਹਮ ਹੈਂ ਰਾਮ, ਦੂਤ!—ਇਉਂ ਕਹਿ ਹੀਂ[4]। ਸੰਗ ਆਪਕੇ ਮਿਲਨੋ ਚਹਿਹੀਂ'। ਉਠਜੋ ਬਿਭੀਖਨ ਕਰਿ ਪਗ ਨੰਗੇ। ਰਾਖਸ਼ ਚਲੇ ਬਹੁਤ ਤਿਹ ਸੰਗੇ ॥੩੯॥ ਬਡ ਅਕਾਰ ਗਿਰ ਬਪੁ ਹੈਂ ਜੈਸੇ[5]। ਨਾਸਾਂ ਕਰਨ ਕੰਦਰਾ ਤੈਸੇ। ਦੋਨੋਂ ਰਾਖਸ਼ ਅੱਗ੍ਰਜ ਕਰਿਕੈ। ਆਯੋ ਨਿਕਟ ਭਾਉ ਉਰ ਧਰਿਕੈ

[1]ਘਰ। [2]ਦੈਂਤ। [3]ਬਾਗ। [4]ਅਸੀਂ ਹਾਂ ਰਾਮ, ਹੇ ਦੂਤ ਐਉਂ ਕਹਿੰਦੇ ਹਨ। (ਅ) ਅਸੀਂ ਹਾਂ ਰਾਮ ਦੂਤ, ਐਉਂ ਕਹਿੰਦੇ ਹਨ। [5]ਵਡੇ ਆਕਾਰ ਦੇ ਸ਼ਰੀਰ ਜਿਵੇਂ ਪਹਾੜ ਹੁੰਦਾ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਅਰਥ ਹੈ 'ਘੱਲਿਆ ਹੋਇਆ ਰੱਬ ਦਾ', ਜਿਸ ਨੂੰ ਮੁਸਲਮਾਨ ਕਹਿੰਦੇ ਹਨ 'ਰਸੂਲਿ ਅੱਲਾ' ਸ਼ਾਯਦ ਦੈਂਤਾਂ ਨੇ ਸਮਝਿਆ ਕਿ ਰਾਵਣ ਨੂੰ ਮਾਰਨ ਵਾਲੇ ਰਾਮ ਦਾ ਸਫੀਰ ਹੈ ਕੋਈ। ਅੱਗੇ ਚਲਕੇ ਅੰਕ ੬੩, ੬੪, ੬੫ ਵਿਚ ਗੁਰੂ ਜੀ ਬਿਭੀਖਨ ਨੂੰ ਤੇਤੀ ਕਰੋੜ ਦੇਵਤਾ ਨੂੰ ਛੱਡਣ ਦਾ ਤੇ ਇਕ ਆਤਮਾ ਦੀ ਪਛਾਣ ਦਾ ਉਪਦੇਸ਼ ਦਿੰਦੇ ਹਨ। ਬਿਭੀਖਨ ਅਜੇ ਤਕ ਇਕ ਆਤਮਾ ਦੀ ਪਛਾਣ ਤੋਂ ਵਿਰਵਾ ਸੀ, ਇੱਸੇ ਕਰਕੇ ਕਿਸੇ ਪਾਰਲੌਕਿਕ ਹਾਲਤ ਵਿਚ ਉਸੇ ਰਾਜ ਭਾਗ ਕਾਰ ਕਰਮ ਦੇ ਕਿਸੇ ਸੂਖਮ ਹੰਕਾਰ ਵਿਚ ਸੀ, ਜਿਸ ਨੂੰ ਦੂਰ ਕਰਨ ਲਈ ਗੁਰੂ ਜੀ ਨੇ ਦਰਸ਼ਨ ਦਿੱਤੇ, ਇਸੇ ਕਿਸੇ ਉਹਲੀ ਅਵਸਥਾ ਵਿਚ ਹਨੂਮਾਨ ਸੀ, ਜੋ ਅਜੇ ਤਕ ਰਾਵਣ ਦੀ ਚਿਖਾ ਤੇ ਬੈਠਾ ਦੱਸਿਆ ਹੈ। ਉਸ ਨੂੰ ਭੀ ਗੁਰੂ ਜੀ ਨੇ ਇਹ ਉਪਦੇਸ਼ ਦਿੱਤਾ ਹੈ ਦੇਖੋ ਅੰਕ ੭੫ ਇਸੇ ਅਧਜਾਯ ਦਾ:—

ਸਰਬ ਬਿਆਪੀ ਸੋਹਿ ਕੋ ਜਬ ਜਾਨਹਿੰ ਮਨ ਮਾਂਹਿ।
ਸਦਾ ਮਿਲਜੋ ਹਮ ਸੋਂ ਰਹੈਂ ਬਿਛੁਰਨ ਹੈ ਕਬ ਨਾਂਹਿ।

ਹਨੂਮਾਨ ਦੀ ਦ੍ਰਿਸ਼ਟੀ ਵਿਚ ਭੀ ਇਹ ਕਸਰ ਸੀ, ਜਿਹੜੀ ਦੂਰ ਕਰਨੀ ਸੀ।

ਇਨ੍ਹਾਂ ਪ੍ਰਸੰਗਾਂ ਦਾ ਇਹ ਭਾਵ ਨਹੀਂ ਕਿ ਲੰਕਾ ਨਾਮੇ ਧਰਤੀ ਉਤੇ ਹਣ ਵੰਸ ਦੀ ਦੇਹੀ ਵਿਚ ਬਿਭੀਖਨ ਤੇ ਹਨੂਮਾਨ ਬੈਠੇ ਰਾਜ ਕਰਦੇ ਸਨ ਤੇ ਰਾਵਣ ਦੀ ਚਿਖਾ ਫਰੋਲਦੇ ਸਨ, ਪਰ ਇਹ ਕਿ ਦੇਵੇਂ ਸਰੀਰ ਤੋਂ ਮਗਰੋਂ ਪੂਰਨ ਪਦ ਤੇ ਨਹੀਂ ਅੱਪੜੇ, ਕਿਸੇ ਲਿੰਗ ਸ਼ਰੀਰ ਦੀ ਅਵਸਥਾ ਵਿਚ ਚਿਰਜੀਵੀ ਹੋਕੇ ਆਪਣੇ ਪਿਆਰ ਵਾਲੇ ਸੰਕਲਪਾਂ ਦਾ ਸੁਖ ਮਾਣ ਰਹੇ ਸਨ, ਕਸਰ ਸੀ ਸਰਬ ਬਯਾਪੀ ਦੀ ਅੰਤਰ ਆਤਮੇ ਲੱਖਯਤਾ ਦੀ, ਸ਼੍ਰੀ ਗੁਰੂ ਜੀ ਨੇ ਜਿਸ ਹਾਲਤ ਜਿਸ ਖੰਡ plane, (ਗ੍ਰਾਲਬਨ ਧਰਮ ਖੰਡ) ਵਿਚ ਉਹ ਸਨ, ਉਨ੍ਹਾਂ ਨੂੰ ਮਿਲਕੇ ਇਹ ਕਸਰ ਕੱਢ ਦਿੱਤੀ। ਪ੍ਰਸੰਗ ਲਿਖਣ ਦਾ ਪ੍ਰਯੋਜਨ ਇਹ ਜਾਪਦਾ ਹੈ ਕਿ ਪਾਠਕ ਜਨ ਅਨੰਨ ਭਗਤੀ ਸ਼੍ਰੀ ਵਾਹਿਗੁਰੂ ਜੀ ਦੀ ਕਰਨ ਤੇ ਉਨ੍ਹਾਂ ਦੇ ਤਤਸਰੂਪ ਦੇ ਅਨੁਭਵ ਵਿਚ ਨਿਮਗਨ ਹੋਣ ਤਾਂ ਜੋ ਸਦਗਤੀ ਮਿਲੇ। ਬਾਕੀ ਇਹ ਪ੍ਰਸੰਗ ਅਸਲ ਜਨਮ ਸਾਖੀ ਵਿਚ ਕਿਵੇਂ ਸਨ ਤੇ ਨਕਲੀ ਵਿਚ ਕੀਹ ਰੂਪ ਲੈ ਗਏ, ਇਹ ਗੱਲਾਂ ਵਿਸ਼ੇਸ਼ ਖੋਜ ਦੀਆਂ ਮੁਹਾਜ ਹਨ।

॥੪੦॥ਧਰੀ ਉਪਾਇਨ ਆਗੈ ਨੀਕੀ।ਬੰਦਨ ਕਿਯ ਸ਼ਰਧਾ ਧਰਿ ਜੀ ਕੀ। 'ਰਾਮ ਨਾਮ' ਕਹਿ ਬੈਠਿ ਸਮੀਪਾ। ਕੁਸ਼ਲ ਬੂਝਿ ਬੇਦੀ ਕੁਲਦੀਪਾ ॥੪੧॥ ਬੋਲੇ ਬਹੁਰ 'ਸੁਨਹੁ ਲੰਕੇਸ਼ਾ !। ਭਯੋ ਬਿਰਹ ਚਿਰਕਾਲ ਰਘੁਈਸ਼ਾ। ਮੇਲਿ ਫੇਰ ਕੀਨੋ ਕੈ ਨਾਂਹੀ?। ਮਹਾਂ ਭਗਤ ਤੂੰ ਦੈਂਤਨ ਮਾਂਹੀ'॥੪੨॥ਲਖੇ ਬਿਭੀਖਨ ਸੰਤ ਸੁ ਪੂਰੇ। ਹਾਥ ਬੰਦਿ ਬੋਲਨੋ ਬਚ ਰੂਰੇ।'ਸੁਨਹੁ ਸੰਤ!ਜਬ ਕਾ ਮੈਂ ਬਿਛੁਰਾ। ਤਬ ਕਾ ਰਾਮ ਨਾਮ ਉਰ ਧਰਾ॥੪੩॥ ਨਹਿੰ ਬਿਛੁਰਨੋ ਮੈਂ ਜਾਨਹੁੰ ਤਿਨ ਕੋ।ਚਿਤ ਮਹਿੰ ਨਾਮ ਬਸਤਿ ਨਿਤ ਜਿਨ ਕੋ।ਹਿਰਦੈ ਧਰਿਕੈ ਧਯਾਨ ਮੁਕੰਦਾ। ਨਿਤਪ੍ਰਤੀ ਹੌਂ ਮਗਨ ਅਨੰਦਾ॥੪੪॥ ਦੋਹਰਾ ॥ ਮੇਲਿ ਸਰੀਰਨ ਕੋ ਬਨਨੋ ਬਿਛੁਰਨ ਹੈ ਇਨ ਅੰਤ। ਮਿਲੇ, ਨ ਬਿਛੁਰਹਿੰ ਸੋ ਸਦਾ ਜਿਨ ਉਰ ਨਾਮ ਸੁ ਮੰਤ[1]॥੪੫॥ਚੌਪਈ॥ਜਬ ਸ਼੍ਰੀ ਰਾਮ ਲੰਕ ਚਢਿ ਆਯੋ। ਦਸਮਿਰ ਕੋ ਮੈਂ ਤਬ ਸਮਝਾਯੋ।–ਸੀਤਾ ਦੇਇ ਮਿਲਹੁ ਰਘੁਨਾਥੰ। ਰਾਜ ਕਰੋ ਬੈਠੇ ਸੁਖ ਸਾਥੰ–॥੪੬॥ ਕਰਨੋ ਕ੍ਰੋਧ ਤਿਨ ਲਾਤ ਪ੍ਰਹਾਰੀ। ਕੀਨ ਅਨਾਦਰ ਸਭਾ ਮਝਾਰੀ। ਲਾਤ ਪ੍ਰਹਾਰ ਕਸ਼ਟ ਸਹਿ ਤਬਹੀ। ਦਹਿਦਿਸ਼ ਦੀਨ ਭਯੋ ਮੈਂ ਤਬਹੀ ॥੪੭॥ ਰਾਮ ਚੰਦ ਕੀ ਤੱਕੀ ਸ਼ਰਨਾ। ਤਿਹ ਛਿਨ ਭਯੋ ਰਿਦੈ ਅਸ ਫੁਰਨਾ।–ਗਢ ਲੰਕਾ ਕੋ ਮਾਰਹਿੰ ਜਬਹੀ।ਬਿਜੈ[2] ਹੋਇ ਰਘੁਪਤਿ ਕੀ ਤਬਹੀ॥੪੮॥ਮੁਝੈ ਰਾਜ ਦੇਂ ਲੰਕ ਸਮੇਤਾ–। ਇਉਂ ਬਿਚਾਰ ਕਰਿ ਚਲਨੋ ਨਿਕੇਤਾ। ਗਮਨਨੋ ਸਨਮੁਖ ਹੋਇ ਅਨਾਥਾ। ਜਾਇ ਦਰਸ ਦੇਖਨੋ ਰਘੁਨਾਥਾ॥੪੯॥ਰਾਜ ਚਾਹਿ[3] ਤਿਹਛਿਨ* ਮਿਟ ਗਈ। ਇਉਂ ਬਿਚਾਰ ਉਰ ਮੈਂ ਸ਼ੁਭ ਭਈ।ਰਾਜ ਬਡੋ ਦੁਖ ਸਾਗਰ ਹੇਰਾ।ਜਗਤ ਧੰਧ ਕੋ ਗਰਤ[4] ਬਡੇਰਾ ॥੫੦॥ ਅਵਲੋਕੋ ਹੈ ਕਰਿ ਨਿਹਕਾਮੂ[5]। ਬੰਦਨ ਕੀਨਿ ਚਰਨ ਸ਼੍ਰੀ ਰਾਮੂ। ਕਰੁਨਾਨਿਧਿ ਸ਼੍ਰੀ ਅੰਤਰਯਾਮੀ[6]। ਪੂਰਬ ਫੁਰਨਾ ਲਖਿਕਰਿ ਸ੍ਵਾਮੀ ॥੫੧॥ ਦੋਹਰਾ॥ ਬੋਲੇ ਸ਼੍ਰੀ ਮੁਖ ਤੇ ਬਚਨ–ਆਉ ਬੈਠਿ ਲੰਕੇਸ਼!–।ਬਿਨੈ ਕਰੀ ਕਰ ਬੰਦਿ ਮੈਂ–ਚਾਹਿ ਨ ਰਾਜ ਸੁ ਦੇਸ਼– ॥੫੨॥ਚੌਪਈ।ਸੁਨਿਸ਼੍ਰੀ ਰਘੁਪਤਿਬਹੁਰ ਉਚਾਰਾ।–ਨਿਜ ਘਰ ਤੇ ਤੂੰ ਜਬੈ ਪਧਾਰਾ। ਤਬੈ ਕਾਮਨਾ ਰਿਦੈ ਉਠਾਈ। ਲੰਕਾ ਦੇਹਿ ਰਾਮ ਮੁਝ ਤਾਈਂ ॥੫੩ ॥ ਬਿਰਦ[7] ਹਮਾਰਾ ਜਾਨਹੁ ਐਸਾ। ਤੋਸੋਂ ਕਹੋਂ ਬਿਭੀਖਨ ਤੈਸਾ। ਧਾਰਿ ਕਾਮਨਾ ਜੋ ਜੱਗਯਾਸੀ। ਘਰ ਤਜਿ

[1]ਨਾਮ ਰੂਪ ਸ਼ੋਸ਼ਟ ਮੰਤ੍ਰ। [2]ਫਤੇ। [3]ਰਾਜ ਦੀ ਇੱਛਾ। [4]ਟੋਇਆ। [5]ਕਾਮਨਾ ਰਹਤ। [6]ਡਾਢ ਰਾਮਚੰਦ ਜੀ। [7]ਧਰਮ। *ਪਾ:–ਘਟ।

ਆਵਤਿਹੈ ਮੁਝ ਪਾਸੀ॥੫੪॥ਕਰੋਂ ਕਾਮਨਾਪੂਰਬ ਪੂਰੀ।ਪੁਨ ਦਿਉਂ ਪਦਵੀ ਕੈਵਲ[1] ਰੂਰੀ[2]–। ਹੈਂ ਐਸੇ ਸ਼੍ਰੀ ਰਾਮ ਉਦਾਰਾ। ਅਸ਼ਟ ਪਹਿਰ ਜਿਨ ਨਾਮ ਅਧਾਰਾ[3]॥੫੫॥ਸੁਨਿ ਸ਼੍ਰੀ ਨਾਨਕ ਕਹਿਂ ਮ੍ਰਿਦੁ ਬਾਨੀ।'ਧੰਨਬਿਭੀਖਨ ਸ਼ੁਭ ਗੁਨਖਾਨੀ।ਚਿਰੰਜੀਵ ਪਦਵੀ ਤੈਂ ਪਾਈ। ਮਨ ਕੀ ਨਾਮ ਬਿਖੈ ਲਿਵਲਾਈ ॥੫੬॥ਡਰਤਿ ਰਹਤਿ ਰਾਖਸ਼ ਭੈ ਤੇਰੇ।ਆਇਸੁ ਮਾਨਿਭਏ ਸਭਿਚੇਰੇ।ਕਾਹੁ ਨ ਕਰੈ ਦੁਖਾਉਨ ਕੋਈ[4]।ਭਾਉ ਭਗਤਿ ਮਹਿਂ ਸ਼ਰਧਾ ਹੋਈ'॥੫੭॥ਸੁਨਤਿ ਬਿਭੀਖਨ ਬੈਨ ਉਚਾਰੇ।'ਬੇਮੁਖ ਦੈਤ ਰਾਮ ਸ਼ਕਿ ਮਾਰੇ।ਦੈਕੈ ਰਾਜ ਅਜੁੱਧਯਾ ਗਏ। ਮਮ ਸਮੇਤ ਬਾਂਦਰ ਦਲ ਲਏ॥੫੮॥ਦੋਹਰਾ ॥ਤਹਾਂ ਜਾਇ ਮੋਕੋ ਤਬਹਿ ਇਹ ਉਪਦੇਸ਼ ਬਤਾਇ।–ਨਮਿਤਮਾਤ੍ਰ ਅਵਤਾਰ ਧਰਿ ਈਸ਼ੁਰ ਧਰਨੀ[5]ਆਇ ॥੫੯॥ ਚੌਪਈ ॥ਕਾਰਜ ਕਰਿ ਬੈਕੁੰਠ ਸੁ ਜਾਵਹਿਂ। ਤਿਨਕੇ ਗੁਨ ਪਢਿਸੁਨਿ ਸੁਖ ਪਾਵਹਿਂ।ਹੈਂ ਅਵਤਾਰ ਸੰਤ ਨਿਤ ਮੇਰੇ।ਤਿਨਮਿਲਾਪ ਅਘ ਜਾਹਿਂ ਘਨੇਰੇ॥੬੦॥ਸੰਤਮੋਹਿ ਮਹਿਂ ਭੇਦ ਨ ਕੋਊ–।ਐਸੇ ਰਾਮ ਕਹਾ ਦੁਖ ਖੋਊ। ਸੋ ਤੁਮ ਸੰਤ ਸਦਾ ਸੁਖਦਾਈ।ਕਰਿ ਉਪਦੇਸ਼ ਦੇਹੁ ਸਮਝਾਈ ॥੬੧॥ਰਘੁਬਰ ਤੁਮ ਮਹਿਂ ਭੇਦ ਨ ਜਾਨੈਂ।ਈਸ਼ੁਰ ਏਕਸਮਾਨ ਪਛਾਨੈਂ*'। ਬਿਨੈ ਸਨੀ[6]ਸੁਨਿਕੈ ਤਿਹ ਬਾਨੀ। ਬੋਲੇ ਸ਼੍ਰੀ ਨਾਨਕ ਗੁਨਖਾਨੀ ॥ ੬੨ ॥

ਸ੍ਰੀ ਮੁਖਵਾਕ ॥ ਗੁਰਮੁਖਿ ਬਾਂਧਿਓ ਸੇਤੁ ਬਿਧਾਤੈ॥ ਲੰਕਾ ਲੂਟੀ ਦੈਤ ਸੰਤਾਪੈ ॥
ਰਾਮਚੰਦਿ ਮਾਰਿਓ ਅਹਿਰਾਵਣੁ ॥ ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥
ਗੁਰਮੁਖਿ ਸਾਇਰਿ ਪਾਹਣ ਤਾਰੇ ॥ ਗੁਰਮੁਖਿ ਕੋਟਿ ਤੇਤੀਸ ਉਧਾਰੇ ॥ ੪੦ ॥

ਚੌਪਈ ॥ ਸ਼੍ਰੀ ਗੁਰ ਭਨੈ,'ਬਿਭੀਖਨ ! ਸੁਨੀਏ। ਆਗੈ ਹੀ ਗੁਰਮੁਖਿ ਮਨ ਗੁਨੀਏ।ਭੇਦ ਆਇ ਦੀਨੋ ਸ਼੍ਰੀ ਰਾਮੁ।ਰਾਵਨ ਮਾਰਿ ਕਰੇ ਸਭਿਕਾਮੁ॥੬੩॥

---

[1] [2]ਮੁਕਤੀ ਦੀ ਸੁੰਦਰ ਪਦਵੀ। [3]ਜਿਨ੍ਹਾਂ ਦੇ ਨਾਮ ਦਾ ਮੈਨੂੰ ਆਧਾਰ ਹੈ। [4]ਕਿਸੇ ਨੂੰ ਕੋਈ ਦੁਖਾਉਣਾ ਨਹੀਂ ਕਰਦਾ। [5]ਧਰਤੀ ਤੇ। [6]ਬੇਨਤੀ ਵਾਲੀ।

*ਰਾਮ ਜੀ ਦੇ ਦ੍ਰਿੜ ਭਗਤਾਂ–ਬਿਭੀਖਨ ਤੇ ਹਨੂਮਾਨ–ਦਾ ਗੁਰੂ ਜੀ ਨੂੰ ਆਪਣੇ ਇਸ਼ਟ ਦੇਵ ਦੇ ਤੁੱਲ ਮੰਨ ਲੈਣਾ ਭਗਤੀ ਮਾਰਗ ਵਿਚ ਇਕ ਭਾਰੀ ਜਿੱਤ ਸਮਝੀ ਜਾਂਦੀ ਸੀ, ਕਵਿ ਜੀ ਨੇ ਆਪਣੇ ਨੁਕਤਾ ਖਿਆਲ਼ ਤੋਂ ਇਹ ਗਲ ਸਿੱਧ ਕੀਤੀ ਹੈ ਕਿ ਰਾਮ ਦੇ ਦ੍ਰਿੜ ਭਗਤਾਂ ਨੇ ਭੀ ਗੁਰੂ ਜੀ ਨੂੰ ਆਪਣੇ ਇਸ਼ਟ ਤੁੱਲ ਤਸਲੀਮ ਕੀਤਾ, ਇਹ ਗੁਰੂ ਜੀ ਦੇ ਮਹਾਂ ਪ੍ਰਬਲ ਸਰੂਪ ਦੀ ਇਸ ਮੰਡਲ ਵਿਚ ਬਿਜੈ ਹੈ ਜੋ ਕਵਿ ਜੀ ਨੇ ਦਰਸਾਈ ਹੈ। ਫਿਰ ਹੋਰ ਵਡਿਆਈ ਅੱਗੇ ਦੱਸਦੇ ਹਨ–ਅੰਕ ੬੫ ਵਿਚ ਗੁਰੂ ਜੀ ਉਸ ਨੂੰ ਆਪਣਾ ਉਪਦੇਸ਼ ਦ੍ਰਿੜ ਕਰਾਉਂਦੇ ਹਨ, ਤੇ ਉਸ ਦੀ ਭਗਤੀ ਨੂੰ ਪਰਾ ਭਗਤੀ ਦੇ ਦਰਜੇ ਵਿਚ ਲੈ ਜਾਂਦੇ ਹਨ।

ਗੁਰਕੈ ਸਬਦ ਰਾਮ ਬੀਚਾਰੇ। ਸਿੰਧ ਬਿਖੈ ਪਾਹਨ ਬਡ ਤਾਰੇ। ਸਤਿਗੁਰ ਸਬਦ ਸਕਿਨਿ ਤੇ ਵਡੋ। ਤੇਤੀ ਕੋਟ ਸੁਰਨ ਕੋ[1] ਛਡੋ[2]* ॥੬੪॥ ਸ਼ਤਿਗੁਰ ਸ਼ਬਦ ਰਿਦੈ ਬੀਚਾਰੋ। ਇਹ ਉਪਦੇਸ਼ ਹਮਾਰੋ ਧਾਰੋ। ਸੁਪਨ ਸਮਾਨ ਜਗਤ ਕੋ ਜਾਨੋ। ਏਕ ਆਤਮਾ ਸਰਬ ਪਛਾਨੋ॥੬੫॥ ਦੋਹਰਾ॥ਸੰਤਨ ਕੀ ਸੰਗਤਿ ਕਰੋ ਸੁਖ ਜਿਸ ਮਹਿੰ ਦਿਨ ਰੈਨ। ਨੀਕੋ ਇਹ ਉਪਦੇਸ਼ ਹੈ ਮਹਾਂ ਅਖੀ ਗਤਿ ਦੈਨ[3]॥੬੬॥ ਚੌਪਈ॥ ਤਿਹ ਛਿਨ ਬੋਲਿ ਉਠਯੋ ਮਰਦਾਨਾ। 'ਸੁਨਯੋ ਸੁ ਰਹੈ ਇਹਾਂ ਹਨੁਮਾਨਾ। ਤਿਸਹਿ ਦਿਖਾਵਹੁ ਸ਼੍ਰੀ ਪ੍ਰਭੁ! ਅਬਹੀ'। ਸੁਨਤਿ ਬਿਭੀਖਨ ਬੋਲਯੋ ਤਬਹੀ ॥ ੬੭ ॥ ਰਾਵਨ ਕੋਸਲ[4] ਜਹਾਂ ਮਹਾਨਾਂ। ਅਬ ਬੈਠਯੋ ਤਿਹ ਠਾਂ ਹਨੁਮਾਨਾ। ਬਿਨ ਸ਼੍ਰੀ ਰਾਮ ਨ ਬੰਦਨ ਕਰਿਹੀ। ਆਇਸੁ ਅਪਰ[5] ਨ ਕਿਹ ਸਿਰ ਧਰਿਹੀ' ॥੬੮॥ ਗੁਰੂ ਕਹਯੋ,'ਹਮ ਰਾਮ ਸਰੂਪਾ†। ਯੁਤ ਸੀਤਾ ਕੇ ਧਰਹਿੰ ਅਨੂਪਾ।ਤਿਹ ਬੁਲਾਇਕੇ ਦੇਹੁ ਦਿਖਾਈ।ਪੁਨ ਹਮ ਆਵਨ ਹੋਇ ਕਦਾਈ'॥੬੯॥ ਤਬ ਇਕ ਰਾਖਸ਼ ਤਹਾਂ ਪਠਾਯੋ। ਗਇਓ ਨਿਕਟਿ ਇਉਂ ਬੈਨ ਸੁਨਾਯੋ। 'ਵਹਿਰ ਲੰਕ ਸ਼੍ਰੀ ਰਾਮ ਸੁਹਾਵਤਿ। ਸੀਤਾ ਯੁਤ ਸੋ ਤੁਝੈ ਬੁਲਾਵਤਿ॥੭੦॥ ਨਿਕਟ[6] ਬਿਭੀਖਨ ਗਯੋ ਅਗਾਰੀ[7]। ਮੈਂ ਆਯੋ ਜੁਮ ਕੋ ਸੁਧ ਕਾਰੀ[8]।ਸੁਨਤਿ ਚੌਂਪ ਕਰਿਕੈ ਹਨੁਮਾਨਾਂ।ਚਲ੍ਯੋ ਸੰਗ ਹਿਰਦੈ ਹਰਖਾਨਾ॥੭੧॥ਰਘੁਬਰੁ ਕੋ ਸ਼੍ਰੀ ਗੁਰ ਬਪੁ[9] ਧਰਾ।ਮੈਂ[10]ਤਿਹ ਛਿਨ ਲਛਮਨ ਤਨ ਕਰਾ।ਸੀਤਾ ਬੇਖ ਕੀਨ ਮਰਦਾਨਾ। ਚਲਿ ਆਇਓ ਤਿਹ

[1]ਦੇਵਤਿਆਂ ਨੂੰ। [2]ਛੁੜਾਇਆ। [3]ਦੇਣ ਵਾਲਾ। [4]ਰਾਵਣ ਦੀ ਚਿਖਾ। [5]ਹੋਰ ਕਿਸੇ ਦੀ। [6](ਰਾਮ ਜੀ) ਪਾਸ। [7]ਅਗੇ ਹੀ। [8]ਖਬਰ ਦੇਣ। [9]ਸਰੀਰ। [10]ਭਾਵ ਬਾਲੇ ਨੇ।

*ਕਵਿ ਜੀ ਨੇ ਅੰਕ ੬੨ ਤੋਂ ਅਗਰਲੀਆਂ ਤੁਕਾਂ ਦਾ ਟੀਕਾ ਕੀਤਾ ਹੈ, ਸਮੇਂ ਦੇ ਨਾਲ ਫਬਦਾ ਢੁਕਦਾ। ਸਿਧ ਗੋਸਟ ਵਿਚ ਗੁਰੂ ਦੀ ਮਹਿਮਾ ਚਲ ਰਹੀ ਹੈ। ਓਥੇ ਦ੍ਰਿਸ਼ਟਾਂਤ ਮਾਤ੍ਰ ਲਈ ਇਹ ਕੁਛ ਦੱਸਦੇ ਹਨ। ਮੂਲ ਅਰਥ ਗਯਾਨੀ ਇਹ ਕਰਦੇ ਹਨ:—

ਗੁਰੂ ਦੇ ਦੁਆਰਾ ਨਾਮ ਰੂਪੀ ਪੁਲ ਬੱਧਾ, ਅਵਿੱਦਯਾ ਅਹੰਤਾ ਰੂਪੀ ਲੰਕਾ ਲੁਟੀ, ਕਾਮ ਕ੍ਰੋਧ ਰੂਪੀ ਦੈਂਤਾਂ ਨੂੰ ਸੰਤਾਪ ਦਿੱਤਾ, ਰਾਮ ਰਾਮ ਕਰਕੇ ਮਾਰਿਆ ਹੰਕਾਰ ਰੂਪੀ ਰਾਵਣ, ਇਹ ਭੇਦ ਸਾਰਾ ਗੁਰੂ ਰੂਪੀ ਬਿਭੀਖਣ ਨੇ ਦਿੱਤਾ। ਗੁਰੂ ਨੇ ਪਾਪਾਂ ਨਾਲ ਪੱਥਰਾਂ ਵਤ ਭਾਰੇ ਜੀਵ ਸੰਸਾਰ ਰੂਪੀ ਸਾਗਰ ਤੋਂ ਤਾਰ ਦਿੱਤੇ। ਤੇਤੀ ਕ੍ਰੋੜ ਦੇਵਤੇ ਭਾਵ ਕਈ ਉਧਾਰ ਦਿੱਤੇ ਯਾ ਕ੍ਰੋੜਾਂ ਤੋਂ (ਤੀਸ) ਅਧਿਕ ਜੀਵ ਤਾਰੇ।

†ਇਹ ਬੀ ਕਵਿ ਜੀ ਦਾ ਉਹੋ ਆਪਣੇ ਇਸ਼ਟ ਨੂੰ ਉੱਚੇ ਦੱਸਣ ਦਾ ਖਿਆਲ ਹੈ, ਕਿ ਹਨੁਮਾਨ ਜੈਸੇ ਦ੍ਰਿੜ੍ਹ ਤੇ ਅਨੰਨ ਰਾਮ ਭਗਤ ਤੋਂ ਬੀ ਮੱਥਾ ਟਿਕਵਾਯਾ ਅਰ ਫਿਰ ਉਸ ਦੀ ਭਗਤੀ ਨੂੰ ਪਰਾ ਭਗਤੀ ਬਣਾਕੇ ਉਸ ਨੂੰ ਸਿਰੇ ਚੜ੍ਹਾਇਆ।

ਠਾਂ ਹਨੁਮਾਨਾ ॥ ੭੨ ॥ ਗਿਰ ਕੰਚਨ[1] ਸਮ ਦੇਹਿ ਕਰਾਲਾ[2]। ਕਾਂਧੇ ਧਾਰੀ ਗੁਰਜ ਬਿਸਾਲਾ। ਕੀਨ ਬੰਦਨਾਂ ਪਦ ਅਰਬਿੰਦਾ ਬੈਠਿ ਗਯੋ ਉਰ ਅਧਿਕ ਅਨੰਦਾ ॥੭੩॥ਰੂਪ ਬਿਲੋਕਤਿ ਲੋਚਨ ਭਰਿ ਕੈ। ਮਹਾਂ ਪ੍ਰੇਮ ਪੁਲਕਾਵਲ[3] ਕਰਿਕੈ। ਤਿਹ ਛਿਨ ਬੋਲੇ ਕ੍ਰਿਪਾ ਨਿਧਾਨਾ। 'ਸੁਨੋ ਬੈਨ ਹਮਰੇ ਹਨੁਮਾਨਾ! ॥੭੪॥ਦੋਹਰਾ ॥ਸਰਬ ਬਿਆਪੀ ਮੋਹਿ ਕੋ ਜਥ ਜਾਨਹਿੰ ਮਨ ਮਾਂਹਿ। ਸਦਾ ਮਿਲਯੋ ਹਮ ਸੋਂ ਰਹੈਂ ਬਿਛੁਰਨ ਹੈ ਕਬ ਨਾਂਹਿ*'॥੭੫॥ਚੌਪਈ॥ਦੇਖਤਿ ਹੋ ਜਿਤਨੇ ਤਨੁ ਸਾਰੇ। ਸਭਿ ਜਾਨਹੁ ਸੀਤਾ ਇਹ ਧਾਰੇ। ਸੋ ਸੀਤਾ[4] ਪੁਨ ਧਰਿ ਰਘੁਬੀਰੁ। ਸੋ ਲਖਮਨ ਕੋ ਬਨੀ ਸਰੀਰੁ ॥੭੬॥ ਸਭਿ ਬਾਂਦਰ ਦਲ ਸੋਊ ਜਾਨਹੁ। ਬਾਲੀ ਜਾਮਵੰਤ ਪਹਿਚਾਨਹੁ। ਅੰਗਦ ਔਰ ਸੁਗ੍ਰੀਵ ਸੁ ਸੀਤਾ। ਸਭਿ ਰਾਖਸ਼ ਤਨ ਤਿਨਹੀ ਕੀਤਾ ॥੭੭॥ਰਾਵਨਆਦਿ ਬਿਭੀਖਨ ਸਭਿਹੀ। ਤਨ ਸੀਤਾ ਧਾਰਤਿ ਲਖਿ ਅਬਹੀ। ਬਿਨ ਸੀਤਾ ਕੇ ਕਹੂੰ ਨ ਔਰਾ। ਦ੍ਰਿਸ਼ਟਿ ਜੁ ਆਵਤਿ ਸੋ ਸਭਿ ਠੌਰਾ ॥੭੮॥ਦੋਹਰਾ॥ਸੋ ਸੀਤਾ ਸਭਿ ਜਗ ਭਈ ਸੱਤ ਜਾਲੇ ਕਰਿ ਰਾਮ। ਉਪਜਾਵਤਿ ਸਭਿ ਜਗਤ ਕੋ ਪੁਨ ਪਾਲਤਿ ਸੁਖ ਧਾਮ ॥੭੯॥ਚੌਪਈ॥ਸੋ

---

[1]ਸੋਨੇ ਦਾ ਪਹਾੜ। [2]ਭਯਾਨਕ। [3]ਲ੍ਹੂੰ ਖੜੇ ਪ੍ਰੇਮ ਨਾਲ। [4]ਸੀਤਾ ਨੇ ਹੀ (ਸੀਤਾ ਤੋਂ ਮੁਰਾਦ ਮਾਇਆ ਲੈ ਰਹੇ ਹਨ)।

*ਇਥੇ ਕਵਿ ਜੀ ਗੁਰੂ ਜੀ ਨੂੰ ਸਭ ਤੋਂ ਉੱਚਾ ਦੱਸਦੇ ਹਨ-- ਸਰਬ ਬਯਾਪੀ ਗੁਰੂ ਜੀ ਹਨੁਮਾਨ ਨੂੰ ਅੰਤ੍ਰੀਵ ਬੁੱਧੀ ਖੁਲ੍ਹਣ ਦੀ ਮੱਤ ਦੇਂਦੇ ਹਨ, ਕਿ ਬਯਾਪਕ ਰਾਮ ਨੂੰ ਸਾਰੇ ਦੇਖ, ਸੀਤਾ ਦੀ ਥਾਵੇਂ ਮਾਇਆ ਨੂੰ ਸਮਝ, ਬਾਂਦਰ ਦੇਵਤੇ ਰਾਖਸ਼ ਸਭ ਸੀਤਾ ਨੇ ਰਚੇ ਹਨ, ਦ੍ਰਿਸ਼ਟਮਾਨ ਸਭ ਮਾਇਆ ਹੈ, ਇਸ ਦੇ ਅੰਤਰ ਬਯਾਪਕ ਵਾਹਿਗੁਰੂ ਹੈ, ਇਹ ਦ੍ਰਿਸ਼ਟੀ ਕਰ। ਰਾਮ ਸਰੀਰ ਤੋਂ ਉੱਚਾ ਉੱਠਕੇ ਵਯਾਪਕ ਰਾਮ ਵੇਖ ਜੋ ਸ਼੍ਰੀ ਗੁਰੂ ਜੀ ਨੇ ਐਉਂ ਦਰਸਾਈ ਹੈ:--

ਸਲੋਕ ਮਃ ੧ ॥ ਸਹੰਸਰ ਦਾਨ ਦੇ ਇੰਦ੍ਰ ਰੋਆਇਆ ॥ ਪਰਸਰਾਮੁ ਰੋਵੈ ਘਰਿ ਆਇਆ॥ ਅਜੈ ਸੁ ਰੋਵੈ ਭੀਖਿਆ ਖਾਇ ॥ ਓਸੀ ਦਰਗਹ ਮਿਲੈ ਸਜਾਇ ॥ ਰੋਵੈ ਰਾਮੁ ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੁੜਿ ਗਇਆ ॥ ਰੋਵੈ ਦਹਸਿਰੁ ਲੰਕ ਗਵਾਇ ॥ ਜਿਨਿ ਸੀਤਾ ਆਦੀ ਭਉਰੁ ਵਾਇ ॥ ਰੋਵਹਿ ਪਾਂਡਵ ਭਏ ਮਜੂਰ ॥ ਜਿਨਕੈ ਸੁਆਮੀ ਰਹਤ ਹਦੂਰਿ ॥ ਰੋਵੈ ਜਨਮੇਜਾ ਖੁਇ ਗਇਆ ॥ ਏਕੀ ਕਾਰਣਿ ਪਾਪੀ ਭਇਆ ॥ ਰੋਵਹਿ ਸੇਖ ਮਸਾਇਕ ਪੀਰ ॥ ਅੰਤਿ ਕਾਲਿ ਮਤੁ ਲਾਗੈ ਭੀੜ ॥ ਰੋਵਹਿ ਰਾਜੇ ਕੈਣ ਪੜਾਇ ॥ ਘਰਿ ਘਰਿ ਮਾਗਹਿ ਭੀਖਿਆ ਜਾਇ ॥ ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ ਪੰਡਿਤ ਰੋਵਹਿ ਗਿਆਨੁ ਗਵਾਇ ॥ ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੁਖੀਆ ਸਭੁ ਸੰਸਾਰੁ ॥ ਮੰਨੇ ਨਾਉ ਸੋਈ ਜਿਣਿ ਜਾਇ ॥ ਅਉਰੀ ਕਰਮ ਨ ਲੇਖੈ ਲਾਇ ॥ ੧ ॥

ਸੀਤਾ ਪੁਨ ਕਰਤਿ ਸੰਘਾਰਾ[1]। ਸੱਤਜਾ ਪਾਇ ਕਰਹਿ ਸਭਿ ਕਾਰਾ। ਰਾਮ ਬਿਆਪਕ ਸਭਿਕੇ ਮਾਂਹੀ।ਬਿਨਬਜਾਪਕ ਕੋਊਘਟਨਾਂਹੀ॥੯੦॥ ਯਾਂਤੇ ਸੀਤਾ ਹੈ ਯਾ ਰਾਮਾਨਹਿੰਤੀਸਰ ਕੋਚੀਨਹੁਨਾਮ'।ਮ੍ਰਿਦੁਲ ਬੈਨ ਸੁਨਿਕੈਹਨੁਮਾਨਾ। ਪ੍ਰੇਮਮਗਨ ਹਿਰਦੇ ਹਰਖਾਨਾ॥੯੧॥'ਸੱਤਜਸੱਤਜ[2] ਤੁਮ ਗਿਰਾ ਅਲਾਈ। ਅਪਨੇ ਨਿਕਟਿ ਰਖਹੁ ਰਘੁਰਾਈ[3]'। ਰਾਮ ਬੇਖ ਸ਼੍ਰੀ ਨਾਨਕ ਕਹਾ। 'ਕਥਾ ਕੀਰਤਨ ਹੋਵਤਿ ਜਹਾਂ॥੯੨॥ਦੋਹਰਾ।ਤਹਾਂਬਸਤਿ ਹੌਂਮੈਂ ਸਦਾਸੁਨਹੁ ਪ੍ਰੀਤ ਕਰਿ ਜਾਇ।ਨਿਕਟਿ ਰਹਿਨ ਫਲ ਹੋਤਿਹੈ ਸਤਿਸੰਗਤਿ ਮਨਲਾਇ ॥੯੩॥ਚੌਪਈ॥ਅਬ ਤੁਮ ਜਾਵਹੁ ਜਹਿੰਤੇ ਆਇਓ'।ਬੰਦਨ ਕਰਿ ਹਨੁਮਾਨੁ ਸਿਧਾਇਓ। ਜਹਿੰ ਰਾਵਨ ਕੀ ਚਿਖਾ ਬਿਸਾਲਾ। ਤਹਾਂ ਜਾਇ ਪਹੁੰਚਜੋ ਤਤਕਾਲਾ॥ ੯੪॥ ਤਥਾ ਕੀਰਤਨ ਜਹਿੰ ਜਹਿੰ ਹੋਇ। ਦੂਸਰ ਤਨ ਧਰਿ ਸੁਨਿ ਹੈ ਸੋਇ*।ਨਿਜ ਸਰੂਪ ਸ਼੍ਰੀ ਨਾਨਕ ਕੀਨੋ। ਮੈਂ ਮਰਦਾਨਾ ਭੇ ਤਿਉਂ ਤੀਨੋਂ॥ ੯੫॥ ਦੋਹਰਾ॥ ਬਿਦਾ ਬਿਭੀਖਨ ਤੇ ਭਏ ਚਲੇ ਅਪਰ ਅਸਥਾਨਾ ਕਰਿ ਸੰਤੋਖ ਸਿੰਘ ਬੰਦਨਾ ਪੂਰਨ ਧਨਾਇ ਪਛਾਨ ॥ ੯੬ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਲੰਕਾ ਪ੍ਰਸੰਗ' ਬਰਨਨੰ ਨਾਮ ਅਸ਼ਟਦਸਮੋ ਅਧਯਾਯ ॥੧੮॥

੧੯. [ਸ਼ਾਰਦਾ ਮੰਗਲ। ਪਲਖ, ਸ਼ਾਲਮਲੀ, ਕੁਸ਼, ਕ੍ਰੌਚ, ਸ਼ਾਖ ਤੇ ਪੁਸ਼ਕਰ ਦੀਪ। ਗਮਨ]

ਦੋਹਰਾ ॥ ਤਮ ਅੱਗਜਾਨ ਬਿਨਾਸ਼ਨੀ ਦੇਤਿ ਗਜਾਨ ਉਰ ਨੈਨ।
ਸ਼੍ਰੀ ਸਰਸ੍ਵਤੀ ਸੁਮਤਿ ਦਾ ਜੈ ਜੈ ਬਸੀਐ ਬੈਨ ॥ ੧ ॥

{ ਦਾ=ਦੇਣ ਵਾਲੀ। ਸੁਮਤਿ ਦਾ=ਸ੍ਰੇਸ਼ਟ ਬੁੱਧੀ ਦੇਣ ਵਾਲੀ। / ਬੈਨ=ਬਚਨ, ਬਾਣੀ, ਕਾਵ੍ਯ-ਰਚਨਾ }

ਅਰਥ—ਹੇ ਸਰਸ੍ਵਤੀ ! ਅੱਗਜਾਨ (ਰੂਪੀ) ਹਨੇਰੇ ਨੂੰ ਵਿਨਾਸ਼ ਕਰਨੇ ਵਾਲੀ ! (ਜੋ) ਹਿਰਦੇ ਦੇ ਨੈਣਾਂ ਨੂੰ ਗਜਾਨ (ਰੂਪੀ ਪ੍ਰਕਾਸ਼) ਦੇਣ ਹਾਰੀ ਹੈਂ (ਅਤੇ) ਸ੍ਰੇਸ਼ਟ ਬੁੱਧੀ ਦੀ ਦਾਤਾ ਹੈਂ, ਤੇਰੀ ਜੈ ਹੋ ਜੈ ਹੋ (ਮੇਰੀ) ਬਾਣੀ ਵਿਚ ਆਕੇ ਵੱਸ ਜਾਓ।

ਸ਼੍ਰੀ ਬਾਲਾ ਸੰਧੁ ਵਾਚ ॥ ਚੌਪਈ ॥ ਕਹਿ ਬਾਲਾ ਸ਼੍ਰੀ ਅੰਗਦ ਪਾਸੀ। ਰੁਚਿਰ ਕਥਾ ਸੁਨੀਏ ਸੁਖਰਾਸੀ !। ਸ਼੍ਰੀਗੁਰ ਸੋਂਬੋਲਜੋ ਮਰਦਾਨਾ।'ਸਭਿ ਹੀ ਦੀਪ[4]

[1]ਨਾਸ਼। [2]ਸੱਚੀ। [3]ਹੇ ਰਾਮਚੰਦ੍ ਜੀ ! [4]ਜ਼ਜ਼ੀਰੇ, ਧਰਤੀ ਦੇ ਇਲਾਕੇ ਪੌਰਾਣਕ ਵੰਡ ਮੁਜਬ।

*ਹਨੂਮਾਨ ਦਾ ਟਿਕਾਣਾ ਰਾਵਣ ਦੀ ਚਿਖਾ ਦੱਸਿਆ ਹੈ, ਇਹ ਕਿੰਨੀ ਉਦਾਸ ਕਰਨ ਵਾਲੀ ਗੱਲ ਹੈ। ਗੁਰੂ ਜੀ ਨੇ ਉਸ ਨੂੰ ਇਸ ਥਾਉਂ ਤੋਂ ਉਧਾਰ ਬਖਸ਼ ਕੇ ਦੱਸਿਆ ਕਿ ਕਥਾ ਕੀਰਤਨ ਸੁਣਨ ਜਾਇਆ ਕਰ, ਉੱਥੇ ਕੱਲਜਾਨ ਰੂਪ 'ਮੈਂ' ਵਸਦਾ ਹਾਂ। ਰੋਜਾ ਹਨੂਮਾਨ ਨੂੰ ਸਤਿਸੰਗ ਵਿਚ ਜਾਣ ਦਾ ਰਸਤਾ ਖੁਹਲਕੇ ਵਿਆਪਕ ਰਾਮ ਦੇ ਰਸਤੇ ਪਾ ਦਿੱਤਾ।

ਦਿਖਾਉ ਮਹਾਨਾ॥੨॥ ਇਹ ਲਾਲਸ ਮੇਰੇ ਮਨਮਾਂਹੀ। ਦੇਖੋਂ ਸਪਤ ਦੀਪ ਜੋ ਆਹੀ।ਸਰਬ ਪ੍ਰਕਾਰ ਸਮਰੱਥ ਸੁਆਮੀ। ਜਹਿਂ ਚਾਹਉ ਤਹਿਂ ਕੇ ਤੁਮ ਗਾਮੀ[1]॥੩॥ਸੁਨਿਕੈ ਬੋਲੇ ਕ੍ਰਿਪਾ ਨਿਧਾਨ॥ 'ਉੱਤਮ ਜੰਬੂ ਦੀਪ ਮਹਾਨਾਂ। ਲਖ ਜੋਜਨ ਇਸ ਕੋ ਬਿਸਤਾਰੂ[2]।ਸਭਿ ਦੀਪਨਕੇ ਲਖਹੁ ਮਝਾਰੂ॥੪॥ਇਹ ਕੇ ਬੀਚ ਮੇਰੁ[3]ਗਿਰ ਛਾਜੈ।ਕਮਲ ਬਿਖੈ ਜਿਉਂ ਕੋਸ਼[4]ਬਿਰਾਜੈ।ਜੋਜਨ ਲਾਖ ਜਾਨਿਯੋ ਮੇਰੂ।ਕਛੁ ਛਿਤ ਮੈਂ ਕਛੁ ਊਪਰ ਹੇਰੂ[5] ॥੫॥ ਤਰੁ ਜਾਮਨ ਤੇ ਜੰਬੂ ਗਾਏ।ਹੈ ਨਵ ਖੰਡ ਜੁ ਤੁਝੈ ਦਿਖਾਏ। ਤਿਨ ਮਹਿਂ ਭਾਰਥ ਖੰਡ ਹੈ ਜੋਊ[6]। ਧਰਾ ਬੀਚ ਕੀ ਜਾਨਉ ਸੋਊ[7]॥੬॥ਦੋਹਰਾ ॥ਪੁੰਨਜ ਜੱਗਜ ਤਪ ਕਰਿ ਬਡੇ ਭਰਥਖੰਡ ਕੇ ਥਾਨ। ਦੀਪਖੰਡ ਅਨ ਜਾਇ ਸੋ ਭੋਗਹਿਂ ਭੋਗ[8] ਮਹਾਨ॥੭॥ ਚੌਪਈ ॥ਤੇਰੋ ਕਹਯੋ ਨ ਮੋਰੋਂ ਕੈਸੇ। ਚਲਹੁ ਦਿਖਾਵਹੁਂ, ਹੈਂ ਉਹ ਜੈਸੇ[9]। ਅਸ ਕਹਿ ਸ਼੍ਰੀਗੁਰ ਚਲੇ ਅਗਾਰੀ।ਇਸ ਸਮੁੰਦ੍ਰ ਕੇ ਪਹੁੰਚੇ ਪਾਰੀ॥੮॥ ਲਖ ਜੋਜਨ ਕੋ ਥੋ ਬਿਸਥਾਰਾ ।ਪਾਰ ਗਏ ਨਹਿਂ ਲਾਗੀ ਵਾਰਾ ।ਪਲਖ*ਦੀਪ ਮਹਿਂ ਬੈਠੇ ਜਾਇ। ਤਰੁ ਪਿਲਖਨ[9] ਤੇ ਨਾਮ ਸਦਾਇ॥੯॥ਅਧਿਕ ਨਰਨ ਕੋ ਰੁਚਿਰ ਸਰੂਪਾ। ਸੁਖ ਭੋਗਹਿਂ ਨਿਜ ਮਨ ਅਨਰੂਪਾ[10]। ਬੈਸ[11]ਸਭਿਨਿ ਕੀ ਬਰਖ ਹਜਾਰੂ। ਸਮ ਅਮਰਨ[12] ਕੇ ਤਿਨ ਬਿਵਹਾਰੂ ॥੧੦॥ ਦੋਹਰਾ ॥ ਸਪਤ ਖੰਡ ਤਿਹ ਦੀਪਕੇ ਸਰਿਤਾ ਸਪਤ[13]ਪ੍ਰਵਾਹਿ।ਸਰਬ ਪ੍ਰਕਾਰ ਅਨੰਦ ਬਹੁ ਕੰਚਨ[14] ਮੰਦਿਰ ਜਾਂਹਿ ॥੧੧ ॥ ਚੌਪਈ ॥ ਜਹਿਂ ਗੁਰ ਬੈਸੇ ਨਰ ਬਹੁ ਆਏ। ਹਾਥ ਜੋਰਿ ਪਗ ਸੀਸ ਨਿਵਾਏ।–ਅਪਰ[15] ਦੀਪਕੋ ਸੰਤ ਸਰੂਪਾ–। ਅਸ ਲਖਿ ਆਨਹਿਂ[16] ਭੇਟ ਅਨੂਪਾ ॥ ੧੨ ॥ ਮਧੁਰ ਧਰੇ ਫਲ ਰੁਚਿਰ ਅਗਾਰੀ।ਬੈਠੇ ਚਹੁੰਦਿਸ਼ ਅਚਰਜ ਧਾਰੀ।ਸ਼੍ਰੀਪ੍ਰਭੁਤਿਨ ਸਿਉਂ ਬੈਨ ਉਚਾਰੇ। 'ਸਭਿ ਬਿਧਿ ਹੈ ਆਨੰਦ ਤੁਮਾਰੇ?॥੧੩॥ਜਿਸ ਪ੍ਰਕਾਰ ਇਸਦੀਪ ਮਝਾਰਾ। ਹਮ ਸੋਂ ਕਹੋ ਸਰਬ ਬਿਵਹਾਰਾ।ਸੁਖ ਦੁਖ ਜੇਤੋ ਹੈ ਤੁਝ ਤਾਈਂ।ਸੋਊ ਸੁਨਾਵਹੁ ਕੂਰ ਬਿਹਾਈ[17] ॥੧੪॥ ਦੋਹਰਾ ॥ ਨਰ ਬੋਲੇ ਤਿਸ ਦੀਪ ਕੇ, 'ਹੈ ਸੁਖ

[1]ਜਾਣ ਵਾਲੇ। [2]ਫੈਲਾਉ। [3]ਸੁਮੇਰੁ ਪਰਬਤ। [4]ਡੋਡੀ। [5]ਦੇਖ। [6]ਸੋ ਭਾਰਤ ਖੰਡ ਹੀ ਵਿਚਲੀ ਧਰਤੀ ਜਾਣੋ (ਨਵਾਂ ਖੰਡਾਂ ਦੀ)। [7]ਹੋਰ ਦੀਪਾਂ ਖੰਡਾਂ (ਵਿਚ) ਜਾਕੇ ਸੋ (ਪੁਰਸ਼, ਉਨ੍ਹਾਂ ਦੇ) ਫਲ ਭੋਗਦੇ ਹਨ। [8]ਪ੍ਲਕਸ਼=ਸਤਾਂ ਦੀਪਾਂ ਵਿਚੋਂ ਇਕ ਦਾ ਨਾਮ। ਜਿਥੋਂ ਸਰਸ੍ਵਤੀ ਨਿਕਲਦੀ ਹੈ, ਉਸ ਦਾ ਨਾਂ ਭੀ ਪ੍ਲਕਸ਼ ਰਾਜ ਲਿਖਿਆ ਹੈ। [9]ਪ੍ਲਕਸ਼=ਰਾਮ ਅੰਜੀਰ, ਪਿੱਪਲ,ਪੀਲੂ ਬ੍ਰਿੱਛ। [10]ਇਛਾਅਨੁਸਾਰ। [11]ਆਯੁ। [12]ਦੇਵਤਿਆਂ ਵਰਗੇ। [13]ਸੱਤ ਨਦੀਆਂ। [14]ਸੋਨੇ ਦੇ ਸੁਨਹਿਰੀ। [15]ਹੋਰ। [16]ਲਿਆਂਵਦੇ ਹਨ। [17]ਝੂਠ ਛੱਡਕੇ। *ਪਾ:--ਪਲਾਖ–।

ਸਰਬ ਪ੍ਰਕਾਰ।ਤੈ ਦੁਖ ਹੈਂ ਸਭਿਹਿਨਿ ਬਿਖੈ ਸੋ ਹਮ ਕਰਹਿਂ ਉਚਾਰ॥੧੫॥ ਚੌਪਈ ॥ ਬਡੋ ਆਪ ਤੇ ਜਿਹ ਕੋ ਜਾਨਹਿਂ। ਤਿਹ ਸੋਂ ਮਨ ਮਹਿਂ ਮਤਸਰ[1] ਠਾਨਹਿਂ।ਲਘੁ ਕੋ ਦੇਖਿ ਗਰਬ ਉਰ ਧਰਿਹੀਂ।ਜੋ ਸਮ ਹੋਇ ਸਪਰਧਾ[2] ਕਰਿ ਹੀਂ ॥ ੧੬ ॥ ਇਨ ਦੁਖ ਤੇ ਹੈਂ ਨਰ ਦੁਖਵੰਤੇ। ਔਰ ਸਰਬ ਸਖ ਸੁਨਹੁ ਬਿਤੰਤੇ'।ਸੁਨਿ ਕਰਿ ਬੋਲੇ ਕ੍ਰਿਪਾਨਿਧਾਨ।'ਬਚਨ ਹਮਾਰੇ ਕਰਹੁ ਪ੍ਰਮਾਨ'[3] ॥੧੭॥ ਇਹ ਤੀਨੋ ਦੁਖ ਜਾਇਂ ਪਲਾਈ[4]। ਸਦਾ ਅਨੰਦ ਰਹੈ ਤੁਮ ਤਾਈਂ'। ਬੂਝਨ ਲਗੇ ਸਿ ਨਰ ਕਰ ਬੰਦੇ। 'ਦੇਹੁ ਸੀਖ"ਜਿਵ ਸਦਾ ਅਨੰਦੇ' ॥੧੮॥ ਦੋਹਰਾ॥'ਸਰਬ ਬਿਖੈ ਇਕਰਾਮ ਹੈ ਰਾਮਬਿਨਾਂ ਨਹਿਂ ਕੋਇ।ਐਸੇ ਜਬ ਉਰ ਮੈਂ ਲਖੋ ਦ੍ਵੈਤ ਨ ਕਬਹੂੰ ਹੋਇ ॥੧੯॥ਚੌਪਈ॥ਦ੍ਰਿੜ੍ਹ ਮਨ ਮਹਿਂ ਇਸ ਬਿਧਿ ਜਬ ਹੋਊ।ਡਬ ਪੁਨ ਦੁਖ ਨ ਬਨਾਪੈ ਕੋਊ। ਸੱਤਿਨਾਮ ਕੋ ਜਾਪ ਜਪੀਜੈ। ਸਤਿਗੁਰ ਸਿਮਰ ਤਿਹਾਵਲ ਕੀਜੈ ॥੨੦ ॥ ਕਰਿ ਅਰਦਾਸਿ ਸਿਖਨ ਮੁਖ ਪਾਵਹੁ।ਤਬ ਦੁਬਿਧਾ ਉਰ ਸਕਲ ਨਸਾਵਹੁ'।ਮ੍ਰਿਦੁਲ ਬਚਨ ਇਸ ਬਿਧਿ ਸੁਨਿ ਗੁਰਕੇ*।ਭਏ ਸਿ ਨਰ ਸਿਖ ਸ਼ਰਧਾ ਧਰਿਕੇ॥੨੧॥ ਕਿਤਿਕ ਦਿਵਸ ਤਹਿਂ ਡੇਰਾ ਰਾਖਨੋ। ਅੱਗ੍ਰਜ ਗਮਨ ਬਹੁਰ ਅਭਿਲਾਖਨੋ। ਦ੍ਵੈ ਲਖ ਜੋਜਨ ਦੀਪ[5] ਬਿਸਾਲਾ। ਉਲੰਘ ਗਏ ਸਗਰੋ ਤਤਕਾਲਾ ॥ ੨੨ ॥ ਬਹੁਰੋ ਆਵਾ ਉਦਧਿ[6] ਅਗਾਰੀ। ਰਸ ਉਖਹਿਂ[7] ਕੋ ਜੋ ਅਨੁਹਾਰੀ[8]। ਦ੍ਵੈ ਲਛ[9] ਜੋਜਨ ਕੇਰ ਪ੍ਰਮਾਨਾ[10]।ਤਿਹ ਪਰ ਕੀਨ ਪ੍ਰਭੂ ਪ੍ਰਸਥਾਨਾ॥੨੩॥ਪਗ ਅੰਗੁਸ਼ਟ[11]ਨ ਕਿਹ ਠਾਂ ਭੀਨੋ। ਚਲੇ ਸੁਖ ਸੋਂ ਹਮ ਭੀ ਤੀਨੋ†।ਪਾਰ ਕਰਾਰ[12]ਹੁਤੋ ਜਿਹ ਥਾਈਂ। ਤਹਿਂ ਪਹੁੰਚੇ ਜਸਪਦ[13] ਜਗਸਾਈਂ॥੨੪॥ ਸ਼ਾਲਮਲੀ[14] ਸੋ ਦੀਪ ਸੁਹਾਵਾ। ਸਿੰਮਲ ਬ੍ਰਿੱਖ ਨਾਮ ਤੇ ਪਾਵਾ। ਬੈਠੇ ਨਗਰ ਬਿਖੈ ਗੁਰ ਜਾਈ। ਨਰ ਆਏ ਮਿਲਿ ਬਹੁ ਤਿਹ ਥਾਈਂ ॥੨੫॥ ਦੋਹਰਾ ॥ ਬੰਦਨ ਕਰਿ ਢਿਗ ਬੈਠਿਹੀ ਪੁਨ ਨਿਜ ਜਾਹਿਂ ਅਵਾਸ। 'ਆਨ ਦੀਪ ਕੋ ਸੰਤ ਹੈ' ਸੁਧ ਹੋਈ ਨ੍ਰਿਪ ਪਾਸ ॥ ੨੬ ॥ ਚੌਪਈ ॥ ਉੱਤਮ ਬਹੁਤ ਉਪਾਇਨ ਲਯਾਯੋ। ਆਇ ਗੁਰੂ ਪਗ ਸੀਸ ਨਿਵਾਯੋ। ਬੈਠਨੋ ਜਬ ਪ੍ਰਭੂ ਬਚਨ ਬਖਾਨਾ। 'ਲੈ ਜਾਵਹੁ ਇਹ ਭੇਟ ਰਜਾਨਾ ! ॥੨੭॥ ਕਛੁ ਨ ਹਮਾਰੇ ਆਵਹਿ ਕਾਜੂ। ਨਾਮ ਨ

[1]ਈਰਖਾ। [2]ਬਖੀਲੀ। [3]ਚੰਗੀ ਤਰ੍ਹਾਂ ਮੰਨਣਾ ਕਰੋ। [4]ਦੂਰ ਹੋ ਜਾਣਗੇ। [5]ਸ਼ਿੱਖਯਾ। [6]ਭਾਵ ਦੇਸ਼। [7]ਸਮੁੰਦ੍ਰ। [8]ਗੰਨੇ ਦੇ ਰਸ। [9]ਵਰਗਾ। [10]ਦੋਲੱਖ। [11]ਅੰਦਾਜ਼ੇ ਦਾ। [12]ਪੈਰ ਦਾ ਅੰਗੂਠਾ। [13]ਪਾਰਲਾ ਕਿਨਾਰਾ। [14]ਛੇਤੀ। [15]ਇਕ ਦੀਪ ਦਾ ਨਾਮ। (ਅ) ਸਿੰਮਲ ਬ੍ਰਿੱਛ।

*ਪਾ:—ਕਰਿਕੇ। †ਪਾ:—ਚਲੇ ਗਏ ਸੁਖ ਸੋਂ ਹਮ ਤੀਨੋਂ।

ਜਪਹੁ ਜਨਮ ਕੋ ਲਾਜੁ'। ਹਾਥ ਜੋਰਿ ਕਰਿ ਭੂਪ ਉਚਾਰੈ। 'ਨਿਜ ਉਪਦੇਸ਼ ਦੇਹੁ ਹਮ ਧਾਰੈਂ ॥ ੨੮ ॥ ਤੁਮ ਹੋ ਸੰਤ ਪ੍ਰਮੇਸ਼ੁਰ ਰੂਪਾ। ਸਭਿ ਤੇ ਮਹਿਮਾਂ ਅਧਿਕ ਅਨੂਪਾ'। ਕੀਨਿ ਬਿਨੈ ਬਹੁ ਕਹਿ ਵਡਿਆਈ। ਤਬ ਸ਼੍ਰੀਨਾਨਕ ਗਿਰਾ ਅਲਾਈ॥੨੯॥ਦੋਹਰਾ॥'ਸੱਤਿਨਾਮ ਕੋ ਜਾਪ ਮੁਖ ਕਰਿਕੈ ਸਦਾ ਉਚਾਰਿ। ਪੰਚਾਂਮ੍ਰਿਤ ਗੁਰ ਕੋ ਕਰਹੁ ਇਤ ਉਤ ਨਿਤ ਸੁਖ ਸਾਰ' ॥੩੦॥ ਚੌਪਈ ॥ ਮਾਨੇ ਸਤਿਗੁਰ ਕੇ ਬਚ ਜਬਹੀ। ਪਾਹੁਲ ਪਗ ਕੀ ਦੀਨੀ ਤਬਹੀ॥ਸਿੱਖ ਭਏ ਬਹੁਤੇ ਨਰ ਆਏ।ਨਾਮ ਦਾਨ ਇਸ਼ਨਾਨ ਦ੍ਰਿੜਾਏ॥੩੧ ॥ਕੇਤਿਕ ਦਿਨ ਗੁਰ ਤਹਾਂ ਗੁਜਾਰੇ।ਨ੍ਰਿਪ ਕੇ ਸਦਨ ਰਹੇ ਦੁਖਟਾਰੇ। ਬਿਦਾ ਹੋਇ ਪ੍ਰਭੁ ਕੀਨ ਪਯਾਨਾ। ਚਤਰ ਲੱਛ ਜੋਜਨ ਪਰਮਾਨਾ ॥੩੨॥ ਦੋਹਰਾ॥ ਸਿੰਧੁ ਬਾਰਨੀ[1] ਕੋ ਜਹਾਂ ਦੀਪ ਸਰਸ ਬਿਸਥਾਰ। ਲੀਨ ਉਡਾਰੀ ਤਹਾਂ ਤੇ ਗਏ ਉਦਧਿ[2] ਕੇ ਪਾਰ॥੩੩॥ ਚੌਪਈ॥ ਪਹੁੰਚੇ ਦੀਪ ਹੁਤੋ ਕੁਸ਼ ਨਾਮੂ। ਕੁਸ਼ਾ ਬ੍ਰਹਮ ਤਾਂ ਮੈਂ ਅਭਿਰਾਮੂ। ਯਾਂ ਤੇ ਕੁਸ਼ ਤਿਹ ਨਾਮ ਕਹੀਜੈ।ਭੋਗਭਿ ਸੁਖ ਜੋ ਜੰਬੂ[3] ਕੀਜੈ[4] ॥੩੪॥ ਬੈਠੇ ਸ਼੍ਰੀ ਪ੍ਰਭੁ ਪੁਰਿ ਮਹਿ ਜਾਇ।ਨਰ ਸਮੀਪ ਆਏ ਸਮੁਦਾਇ। ਬਿਸਮਾਏ ਦੇਖੇ ਨਰ ਨਾਰੀ। ਬੰਦਹਿ ਭੇਟਾ ਧਰਹਿ ਅਗਾਰੀ॥ ੩੫॥ਦੋਹਰਾ॥—ਅਪਰ ਦੀਪ ਕੋ ਸੰਤ ਇਹੁ ਸਿੰਧੁ ਲੰਘਿ ਕਰਿ ਆਇ—।ਅਚਰਜ ਮਨ ਮਹਿੰ ਮਾਨਿਕੈ ਆਨ ਲਗਹਿੰ ਸਭਿ ਪਾਇ॥੩੬॥ਚੌਪਈ॥—ਕਲਾਵਾਨ ਸਮਰੱਥ ਮੁਕੰਦਾ।ਸੰਤ ਰੂਪ ਸਭਿਦੋਖ ਨਿਕੰਦਾ—।ਐਸੇ ਜਾਨਿ ਸੁਨਹਿੰ ਉਪਦੇਸ਼ਾਕਰਿ ਦਰਸ਼ਨ ਭੀ ਭਗਤਿ ਪ੍ਰਵੇਸ਼ੁ॥੩੭॥ਸ਼੍ਰੀ ਗੁਰ ਤਿਨ ਸੋਂ ਬਚਨ ਸੁਨਾਵੈਂ। 'ਸੱਤਿਨਾਮ ਤੇ ਗਤਿ ਹੁਇ ਜਾਵੈ। ਸੰਤਨ ਸੇਵਾ ਉਰ ਮਹਿੰਧਾਰੋ। ਭੋਗ ਲਾਲਸਾ ਰਿਦੈ ਬਿਸਾਰੋ ॥ ੩੮ ॥ ਪੂਰਬ[5] ਪੁੰਨ ਬਾਦ[6] ਨਹਿ ਖੋਵਹੁ। ਪਰਮਪਦੰ[7] ਅਧਿਕਾਰੀ ਹੋਵਹੁ। ਸੁੱਧ ਆਤਮੇ ਨਾਮ ਜਪੀਜੈ। ਮਨ ਬਿਕਾਰ ਸਭਿ ਨਾਸ਼ ਕਰੀਜੈ' ॥ ੩੯ ॥ ਦੋਹਰਾ ॥ ਸੁਨਿ ਗੁਰ ਤੇ ਸਿਮਰਨ ਲਗੇ ਸ਼ੁੱਧ ਆਤਮੇ ਨਾਮ। ਦਰਸ਼ਨ ਕਰਿ ਨਿਰਮਲ ਭਏ ਭਿਰੇ[8] ਭਗਤਿ ਅਭਿਰਾਮ ॥੪੦॥ ਚੌਪਈ॥ ਸੇਵਕ ਭਏ ਬਹੁਤ ਨਰ ਆਏ। ਪਾਹੁਲ ਪਗ ਲੇਵਹਿੰ ਸੁਖ ਪਾਏ।ਨਾਮ ਜਪਾਇ ਭਗਤਿ ਪ੍ਰਗਟਾਈ। ਚਲੇ ਤਹਾਂ ਤੇ ਲੀਨਿ ਬਿਦਾਈ॥ ੪੧॥ ਅਸ਼ਟ ਲੱਛ ਜੋਜਨ ਪਰਮਾਨਾ। ਉਲੰਘ ਗਏ ਸਭਿ ਮਯਾ ਨਿਧਾਨਾ॥

[1]ਸਮੁੰਦਰ ਸ਼ਰਾਬ ਦਾ। [2]ਸਮੁੰਦਰ। [3]ਜੋ ਜੰਬੂ ਵਿਚ। [4]ਕਰੀਦੇ ਹਨ (ਪੁੰਨ)। [5]ਪਿਛਲੇ। [6]ਵਿਅਰਥ। [7]ਮੁਕਤੀ। [8]ਭਿੱਜ ਗਏ।

ਆਵਾ ਸਾਗਰ ਘ੍ਰਿੱਤ[1] ਅਗਾਰੇ। ਦੀਪ ਸਮਾਨ[2] ਤਾਂਹਿ ਬਿਸਤਾਰੇ॥ ੪੨॥
ਤਿਹ ਪਰ ਗਮਨੇ ਦੀਨ ਦਇਆਲਾ। ਸਗਰੋ ਉਲੰਘ ਗਏ ਤਤਕਾਲਾ।
ਸਾਵਤਿ ਨਗਰਬਿਲੋਕਤਿ ਏਕੂ।ਤਿਹਮਹਿੰ ਬੈਠਨੋ ਜਲਧਿ[3]ਬਿਬੇਕੂ[4]॥੪੩॥
ਦੋਹਰਾ॥ਕ੍ਰੋਂਚ[5]ਨਾਮ ਤਿਹ ਦੀਪ ਕੋ ਨਰ ਸੁੰਦਰ ਸਮੁਦਾਇ। ਸੁਖ ਬਿਲਾਸ* ਭੋਗਹਿੰ ਘਨੋ ਰਹੈ ਬਿਸ਼ੇ ਲਪਟਾਇ ॥੪੪॥ਚੌਪਈ॥ਸ਼੍ਰੀਗੁਰ ਕੋ ਜਬਹੀ ਨਰ ਦੇਖਾ।ਢਿਗ ਆਏ ਧਰਿ ਭਾਉ ਵਿਸ਼ੇਖ॥ਬੰਦਨ ਕਰਿਹੀਂ ਬੈਨ ਸਮੀਪਾ।ਸੁਨਿ ਕੈ ਸੁਧ ਆਯੋ ਅਵਨੀਪਾ ॥੪੫॥ ਧਰਿਕੈ ਸ਼ਰਧਾ ਦਰਸ਼ਨ ਕਰਿਹੀ। ਅਤਿ ਮਹਿਮਾ ਕੇ ਬਚਨ ਉਚਰਿਹੀ।ਦੇਨੇ ਹੇਤੁ ਸੁਮਤਿ ਤਿਨ ਤਾਈਂ। ਮ੍ਰਿਦੁਲ ਬਚਨ ਬੋਲੇ ਜਗ ਸਾਈਂ॥੪੬॥ ਬਲੀ ਕਾਲ ਭਗਵਾਨ[6]ਅਪਾਰਾ[7]। ਭੱਖਤਿ ਹੈ[8]ਸਗਰੋ ਸੰਸਾਰਾ।ਸੁਰ ਬ੍ਰਹਮਾਦਿਕ ਤੇ ਹੈਂ ਜੇਤੇ।ਪੰਨਗ[9]ਮਾਨਵ ਦਾਨਵ[10] ਕੇਤੇ ॥੪੭॥ ਅਪਰ ਸਮਰਥ ਸਰਬ ਬਿਧਿ ਜੋਊ। ਤਿਹ ਕੇ ਆਗੇ ਛੁਟੈ ਨ ਕੋਊ।ਜਿਉ ਦਾਨੇ ਕੋ ਚਾਬਤਿ ਚਾਕੀ[11]।ਤਿਉਂ ਨ ਬਚੈ ਕੁ ਅਗਾਰੀ ਵਾਂ ਕੀ॥ ੪੮॥ ਭੈ ਕਰਿ ਸ਼ਰਨ ਗਹੋ ਤੁਮ ਤਾਂਕੀ।ਸਮਤਾ ਕਰਿ ਨ ਸਕੈ ਕੋ ਜਾਂ ਕੀ। ਜਿਉਂ ਕੀਲੀ ਢਿਗ ਰਹੈ ਜੁ ਦਾਨੋ। ਉਬਰਹਿ ਸੋ ਉਰ ਲੇਹੁ ਪਛਾਨੋ॥੪੯॥ ਤਿਉਂ ਤੁਮ ਨਾਮ ਜਪਹੁਗੇ ਜਬਹੀ। ਜਨਮ ਮਰਨ ਤੇ ਛੁਟਿਹੋ ਤਬਹੀ। ਹੁਜੈ ਬਿਖੈ ਬਿਲਾਸ ਨਿਰਾਸੇ। ਜਪਹੁ ਨਾਮ ਸਤਿਗੁਰ ਭਰਵਾਸੇ[12] ॥ ੫੦ ॥ ਇਸ ਪ੍ਰਕਾਰ ਤਿਨ ਦੇ ਉਪਦੇਸ਼ਾ। ਕੇਤਿਕ ਦਿਵਸ ਬਸੇ ਜਗਤੇਸ਼ਾ। ਸਤਿ-ਸੰਗਤਿ ਕੀ ਰੀਤਿ ਚਲਾਈ। ਭਾਉ ਭਗਤਿ ਨੀਕੇ ਪ੍ਰਗਟਾਈ ॥੫੧॥ਬਿਦਾ ਹੋਇ ਬਹੁਰੋ ਪ੍ਰਸਥਾਨੇ। ਖੋੜਸ ਜੋਜਨ ਤਾਂਹਿ ਪ੍ਰਮਾਨੇ। ਸਗਰੋ ਛੋਡਿ ਗਏ ਗੁਰ ਜਬਹੀ। ਸਿੰਧੁ[13] ਦੂਧ ਕੋ ਆਧੋ ਤਬਹੀ ॥ ੫੨ ॥ ਦੀਪ ਸਮਾਨ ਹੁਤੋ ਬਿਸਥਾਰਾ।ਤਿਹ ਪਰ ਗਮਨੇ ਪ੍ਰਭੂ ਉਦਾਰਾ। ਤੁਰਨ ਪਹੁੰਚੇ ਪਾਰ ਕਰਾਰੇ। ਗਏ ਅਗਾਰੇ ਦੀਪ ਮਝਾਰੇ ॥ ੫੩॥ ਦੋਹਰਾ ॥ ਬਹਿਤਿ ਦੂਧ ਕੀ ਨਦੀ ਬਹੁ ਮਿਸਰੀ ਕੇ ਗਿਰ ਭੂਰ। ਜਿੰਹ ਸੁੰਦਰ ਨਾਰੀ ਅਧਿਕ ਜਨੋਂ ਅਪਸਰ[14] ਤਨ ਚੂਰ[15]॥੫੪॥ ਚੌਪਈ॥ ਜਿਸ ਪੁਰਿ ਮਹਿੰ ਹੋਤੋ ਅਵਨੀਪਾ। ਬੈਠੇ ਤਹਿੰ ਬੇਦੀ ਕੁਲ ਦੀਪਾ। ਨਾਮ ਦੀਪ ਕੋ ਸਾਖ[16] ਬਤਾਯੋ। ਭੋਗਹਿੰ ਸੁਖ ਬਿਸਾਲ ਮਨ

[1]ਘਿਉ ਦਾ। [2]ਵਾਂਙੂ। [3]ਸਮੁੰਦਰ। [4]ਗਯਾਨ ਦੇ ਸਮੁੰਦਰ (ਗੁਰੂ ਜੀ)। [5]ਨਾਮ ਦੀਪ ਦਾ, (ਅ) ਅਸਾਮ ਦੇ ਉਤਰ ਇਕ ਪਹਾੜ ਦਾ ਨਾਮ। [6]ਮ੍ਰਿਤੂ। [7]ਬੜਾ। [8]ਖਾਂਦਾ ਹੈ। [9]ਸੱਪ। [10]ਦੈਂਤ। [11]ਚੱਕੀ। [12]ਪਰੀਆਂ। [13]ਸੁੰਦਰ। [14]ਸੰਸਃ—ਸ਼ਾਕ=ਸਾਗਵਾਨ ਦਾ ਬ੍ਰਿੱਛ। *ਪਾਃ—ਬਿਸਾਲ।

ਭਾਯੋ ॥ ੫੫ ॥ ਗੁਰ ਅਵਲੋਕੇ ਜਬ ਨਰ ਨਾਰੀ। ਕਲਾਵਾਨ ਜਾਨੇ ਤਬ ਭਾਰੀ।ਆਨਿ ਉਪਾਇਨ ਧਰੈਂ ਅਗਾਰੀ। ਬੰਦਹਿੰ ਚਰਨ ਕਮਲ ਸੁਖਕਾਰੀ॥ ੫੬॥ਬਚਨ ਸੁਨਨ ਕੀ ਲਾਲਸ ਕਰਿਕੈ।ਬੈਠੇ ਨਿਕਟ ਭਾਉ ਉਰ ਧਰਿਕੈ। ਤਿਨ ਸੋਂ ਬੋਲੇ ਗਿਰਾ ਗੁਸਾਈਂ।'ਜਪਹੁ ਨਾਮ ਹੁਇ ਅੰਤ ਸਖਾਈ ॥੫੭॥ ਜਿਹ ਕੀ ਚੇਤਨਸੱਤਾ ਐਸੇ । ਹਾਰ ਪਰੇ ਸਭਿ ਲਖਹਿੰ ਨ ਕੈਸੇ। ਸੂਛਮ ਅਤਿਸ਼ੈ ਗੁਪਤ ਮਹਾਨੇ। ਮੁਨਿ ਜਨ ਸਭਿਹਿ ਬਿਅੰਤ ਬਖਾਨੇ ॥੫੮॥ ਜਿਹ ਸਮਾਨ ਪੁਨ ਪ੍ਰਗਟ ਨ ਕੋਊ । ਰੂਪ ਅਚਰਜ ਜਾਨਿਯੇ ਸੋਊ । ਜਿਸ ਬਿਨ ਸਰਬ ਰਿਖੀਕ[1] ਜਿ ਆਹੀਂ । ਕ੍ਰਿਆ ਏਕ ਕਰਿ ਸਕਹੀਂ ਨਾਂਹੀ ॥੫੯ ॥ ਗੁਪਤ ਪ੍ਰਗਟ ਅਤਿ ਸੱਤਮਾ ਜਾਂਹੀ। ਸਮਤਾ ਕੋ ਨ ਸਕੈ ਕਰਿ ਤਾਂਹੀ।ਤਿਹ ਕੀ ਸ਼ਰਨ ਪਰਹੁ ਸੁਖ ਪਾਵਹੁ । ਮਨ ਮਲੀਨਤਾ ਸਰਬ ਮਿਟਾਵਹੁ ॥੬੦॥ ਬਿਸ਼ੈ ਅਨੰਦ ' 'ਲਪ ਪਹਿਚਾਨਹੁ।ਨੀਰ[2]ਕਟੋਰੇ ਕੇ ਸਮ ਮਾਨਹੁ। ਨਸ਼ਟ, ਜੂਠ,ਸੀਤ,ਉਸ਼ਨਾਦਿਕ[3]। ਤਿਸ ਮਹਿੰ ਦੋਖ ਲਖਹੁ ਇਤਨਾਦਿਕ ॥੬੧॥ ਬਹੁਰ ਸੁਨੋ ਭਜਨਾਨੰਦ ਜੋਊ।ਨਦੀ ਨੀਰ ਲਖਿਯੇ ਜਿਉਂ ਸੋਊ । ਬਢਨ ਘਟਨ ਤਾਂਮਹਿ[4]ਇਹ ਹੋਵਤਿ।ਪਾਛਲ ਦੋਖਨ ਕੋ ਸਭਿ ਖੋਵਤਿ॥੬੨॥ਪੁਨ ਗਯਾਨਾਨੰਦ ਜਾਨਹੁ ਐਸੇ । ਸਾਗਰ[5] ਜਲ ਅਪਾਰ[6] ਹੁਇ ਜੈਸੇ । ਦੋਖ ਬਿਹੀਨ ਸਦਾ ਇਕ ਸਾਰਾ ਜੋ ਪਾਵਹਿੰ ਤੇ ਤਰੈਂ ਸੰਸਾਰਾ॥੬੩॥ਯਾਂਤੇ ਤੁਮ ਜਪ ਕਰਿ ਸ਼੍ਰੀ ਰਾਮੂ।ਪਾਇ ਗਯਾਨ ਪਹੁੰਚਹੁ ਸੁਖ ਧਾਮੂ । ਇਹ ਤਨ[7]ਕਰਮ ਤਰੋਵਰੁ[8] ਜਾਨਹੁ । ਹੈ ਅਰੋਗਤਾ ਸਾਖਾ[9] ਮਾਨਹੁ ॥ ੬੪ ॥ ਜਲ ਸਿੰਚਨ ਕਰਨੋ ਧ੍ਰਮ ਹੀ ਕਾ[10] । ਸਿਮਰਨ ਨਾਮ ਪੁਸ਼ਪ[11] ਭਾ ਨੀਕਾ । ਭਯੋ ਗਯਾਨ ਫਲ ਲਾਗਯੋ ਰੂਰਾ[12]।ਮਗਨ ਅਨੰਦ ਰਹਯੋ ਰਸ ਪੂਰਾ॥੬੫॥ ਅਸ ਬਿਚਾਰਿ ਮਨ ਭਜਹੁ ਬਿਕਾਰਾ । ਸਿਮਰਹੁ ਸਦਾ ਨਾਮ ਕਰਤਾਰਾ[7] । ਇਹ ਉਪਦੇਸ਼ ਦੀਨ ਤਿਨ ਤਾਈਂ।ਕਿਤਿਕ ਦਿਵਸ ਰਹਿ ਕਰਿ ਜਗ ਸਾਈਂ॥੬੬॥ ਬਹੁਰੋ ਕੀਨੋ ਗਮਨ ਅਗਾਰੀ।ਧਰਾ ਦੀਪ ਕੀ ਉਲੰਘੇ ਸਾਰੀ । ਬਤੀਸ ਜੋਜਨ ਥੋ ਬਿਸਥਾਰਾ । ਮਧੁ ਸਾਗਰ[13] ਕੋ ਆਇ ਕਰਾਰਾ[14] ॥ ੬੭ ॥ ਦੀਪ ਸਮਾਨ

[1]ਇੰਦ੍ਰੀਆਂ। [2]ਜਲ। [3](ਕਟੋਰੇ ਦਾ ਜਲ) ਭੁਲ੍ਹ ਜਾਂਦਾ ਹੈ, ਜੂਠਾ, ਠੰਢਾ ਤੇ ਗਰਮ ਭੀ ਹੋ ਜਾਂਦਾ ਹੈ। [4]ਨਦੀ ਦੇ ਜਲ ਵਿਚ। [5]ਸਮੁੰਦਰ ਦਾ। [6]ਬਿਅੰਤ। [7]ਸਰੀਰ। [8]ਕਰਮਾਂ ਦਾ ਬ੍ਰਿੱਛ। [9]ਅਰੋਗਤਾ ਹੋਣ ਨੂੰ ਟਾਹਣੀਆਂ। [10]ਧਰਮ ਦਾ ਕਰਨਾ ਇਹ ਜਲ ਸਿੰਜਣਾਂ ਹੈ। [11]ਫੁੱਲ। [12]ਸੁੰਦਰ। [13]ਮਧੁ ਸਮੁੰਦਰ। [14]ਕਿਨਾਰਾ।

ਹੁਤੋ ਪਰਮਾਨਾ। ਪਾਰ ਗਏ ਤਿਹ ਕ੍ਰਿਪਾ ਨਿਧਾਨਾ। ਆਵਾ ਪੁਸ਼ਕਰ ਦੀਪ ਅਗਾਰੀ। ਪਹੁੰਚੇ ਤਿਹ ਕੇ ਜਾਇ ਅਗਾਰੀ॥੬੮॥ ਰੁਚਿਰ ਬਿਲੋਕਿ ਨਗਰ ਤਿਹ ਮਾਂਹੀ।ਸੱਤਿਨਾਮ ਉਪਦੇਸ਼ ਤਹਾਂਹੀ। ਕਰਨੀ ਸੰਤਨ ਸੇਵ ਸਿਖਾਈ। ਭਾਉਭਗਤਿ ਅਭਿਰਾਮ ਦ੍ਰਿੜਾਈ॥੬੯॥ਤਹਿੰਤੇ ਚਲਿ ਪਹੁੰਚੇ ਪ੍ਰਭੁ ਤਹਿੰਵਾ। ਹੁਤੋ ਸਪਤਵੇਂ ਸਾਗਰ ਜਹਿੰਵਾ॥ਤਟ ਪਰ ਠਾਂਢੇ ਕ੍ਰਿਪਾਨਿਧਾਨਾ। ਮਰਦਾਨੇ ਕੋ ਬਚਨ ਬਖਾਨਾ ॥ ੭੦ ॥'ਇਹੀ ਸਪਤਮੋਂ ਦੀਪ ਜਨੀਜੈ। ਚੌਸਠ ਲਖ ਜੋਜਨ ਲਖਿ ਲੀਜੈ। ਇਸ ਸਮਾਨ ਇਹ ਸਾਗਰ ਜਾਨਹੁ ।ਮਿਸ਼ਟ ਨੀਰ[1] ਕੋ ਸਰਬ ਪਛਾਨਹੁ' ॥ ੭੧॥ ਸੁਨਿਕੈ ਪ੍ਰਸ਼ਨ ਕੀਨ ਮਰਦਾਨੇ। 'ਇਸ ਤੇ ਪਰ ਕਯਾ[2]?ਕਰਹੁ ਬਖਾਨੇ। ਰਹੈਂ ਕੌਨ, ਕੈਸੀ ਹੈ ਧਰਨੀ? । ਪਹੁੰਚੇ ਤਹਾਂ ਕੌਨ ਕਰਿ ਕਰਨੀ' ॥ ੭੨ ॥ ਅੰਤਰਜਾਮੀ ਗਿਰਾ ਉਚਾਰੀ । 'ਸੁਰ, ਨਰ, ਦਾਨਵ ਕੋ ਨ ਅਗਾਰੀ। ਕੰਚਨ[3] ਕੀ ਛਿਤ[4] ਕੇਤਿਕ ਜਾਨ॥ਤਿੰਹ ਤੇ ਪਰੇ ਪਹਾਰ ਮਹਾਨ॥੭੩॥ਲੋਕਾਲੋਕ ਨਾਮ ਹੈ ਜਾਂ ਕੋ। ਬਹੁ ਬਿਸਤਾਰ ਜਾਨੀ-ਅਹਿ ਤਾਂ ਕੋ । ਚੌਫੇਰੇ ਦੀਪਨ ਕੇ ਸੋਊ । ਤਿਸ ਤੇ ਪਰੇ ਨ ਅਵਨੀ ਕੋਊ ॥ ੭੪ ॥ ਇਸ ਤੇ ਉਰੇ ਪ੍ਰਕਾਸ਼ਹਿੰ ਸਾਰੇ । ਮਾਰਤੰਡ[5], ਸਾਗਰਸੁਤ[6], ਤਾਰੇ । ਪਰੈ ਨ ਕਾਂ ਕੋ ਹੋਇ ਪ੍ਰਕਾਸ਼ਾ । ਗਾਢੋ ਬਡੋ ਅੰਧੇਰੋ ਰਾਸਾ[7] ॥੭੫ ॥ਦੋਹਰਾ॥ ਜੇ ਦ੍ਵਾਦਸ਼ ਸੂਰਜ ਚੜ੍ਹਹਿੰ ਸਰਬ ਸ਼ਨਾਮ[8] ਹੁਇ ਜਾਇੰ । ਅਬ ਚਲਿ ਜੰਬੂ ਦੀਪ ਕੋ ਧਰਤਿ ਪੁਨੀਤ ਸੁਹਾਇ' ॥ ੭੬ ॥ ਚੌਪਈ ॥ ਅਸ ਕਹਿ ਸ਼੍ਰੀ ਗੁਰ ਲੀਨਿ ਉਡਾਰੀ । ਜੰਬੂ ਆਵਨ ਇੱਛਾ ਧਾਰੀ।ਮਨ ਚਿਤਵਨ ਜਿਉਂ[9] ਤਹਾਂ ਸਿਧਾਏ । ਸਰਬ ਦੀਪ*ਤਜਿ ਕਰਿ ਸੋ ਆਏ ॥ ੭੭ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਦੀਪਨ ਪ੍ਰਸੰਗ' ਬਰਨਨੰ ਨਾਮ ਉਨੀਸਵੇਂ ਅਧਜਾਯ ॥ ੧੯ ॥

[1]ਮਿੱਠੇ ਜਲ ਦਾ। [2]ਪਰੇ ਕੀ ਹੈ ? । [3]ਸੋਨੇ। [4]ਧਰਤੀ। [5]ਸੂਰਜ। [6]ਯਮ ਦਾ ਦਰਮਾ । [7]ਸਮੂਹ । [8]ਕਾਲੇ। [9]ਮਨ ਦੇ ਸੰਕਲਪ ਵਾਂਙੂ ।

*ਸੱਤ ਦੀਪ ਜਿਨ੍ਹਾਂ ਦਾ ਇਸ ਅਧਜਾਯ ਵਿਚ ਵਰਣਨ ਆਇਆ ਹੈ ਪੌਰਾਣਕ ਵੰਡ ਪ੍ਰਿਥਵੀ ਦੀ ਹੈ, ਹਿੰਦੀ ਕੋਸ਼ਕਾਰਾਂ ਨੇ ਇਸ ਵੰਡ ਨੂੰ ਕਲਪਿਤ ਲਿਖਿਆ ਹੈ । ਕਵਿ ਜੀ ਨੇ ਇਹ ਵੰਡ ਹਿੰਦਾਲੀ ਜਨਮ ਸਾਖੀ ਤੋਂ ਲਈ ਹੈ, ਜਿੱਥੇ ਥੋੜੇ ਜਹੇ ਦੀਪ ਦਿੱਤੇ ਹਨ । ਪਤਾ ਨਹੀਂ ਅਸਲ ਜਨਮ ਸਾਖੀ ਵਿਚ ਕਿਵੇਂ ਸੀ। ਹਿੰਦਾਲੀਏ ਨੇ ਜੋ ਅਸਥਾਨਾਂ ਨੂੰ ਪੌਰਾਣਕ ਰੂਪ ਦਿੱਤਾ ਹੈ ਉਸ ਨੇ ਅਸਲ ਟਿਕਾਣੇ ਭੁਲਾ ਦਿੱਤੇ ਹਨ । ਸ਼ੱਕ ਹੁੰਦਾ ਹੈ ਕਿ ਆਸਾਮ ਬ੍ਰਹਮਾ ਤੋਂ ਅੱਗੇ ਮਲਾਇਆ ਸਮਾਟਰਾ ਜਾਵਾਂ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

੨੦. [ਗੁਰ ਚਰਣ ਮੰਗਲ। ਸਿੱਧਾਂ ਨਾਲ ਗੋਸ਼ਟ]

ਦੋਹਰਾ ॥ ਸ਼੍ਰੀ ਗੁਰ ਚਰਨ ਸਰੋਜ ਕੋ ਰਿਦੈ ਧਯਾਨ ਧਰਿ ਰੋਜ।
ਪਾਇ ਸੁਮਤਿ ਕੋ ਓਜ ਅਤਿ ਨਿਜ ਸਰੂਪ ਕੋ ਖੋਜ ॥ ੧ ॥

{ਰੋਜ=ਹਰ ਦਿਨ, ਨਿੱਤ [ਫਾਰਸੀ:—ਰੋਜ਼]। ਓਜ=ਬਲ, ਪ੍ਰਬੀਨਤਾ}

ਅਰਥ—ਸ਼੍ਰੀ ਗੁਰੂ ਜੀ ਦੇ ਚਰਣਾਂ ਕਮਲਾਂ ਦਾ ਧਿਆਨ ਹਿਰਦੇ (ਵਿਚ) ਨਿੱਤ ਧਾਰਨ ਕਰਕੇ ਸ੍ਰੇਸ਼ਟ ਬੁਧੀ ਦਾ (ਮੈਂ) ਬਹੁਤਾ ਬਲ ਪ੍ਰਾਪਤ ਕੀਤਾ ਹੈ (ਜਿਸ ਨਾਲ ਹੁਣ) ਨਿਜ ਸਰੂਪ ਦੀ ਖੋਜ (ਵਿਚ ਲੱਗ ਰਿਹਾ ਹਾਂ)। ਅਥਵਾ—(ਹੇ ਮਨ! ਯਾ ਹੇ ਜਗਜਾਸੂ!) ਸ਼੍ਰੀ ਗੁਰੂ ਜੀ ਦੇ ਚਰਣਾਂ ਕਮਲਾਂ ਦਾ ਧਿਆਨ ਰਿਦੇ ਵਿਚ ਸਦਾ ਧਰ, (ਜਿਸ ਤੋਂ ਤੂੰ) ਸੁਮਤਿ ਦਾ ਬਹੁਤ ਬਲ (ਪਾਕੇ) ਨਿਜ ਸਰੂਪ ਦੇ ਖੋਜ (ਅਥਵਾ ਗ੍ਯਾਨ ਨੂੰ) ਪ੍ਰਾਪਤ ਹੋਵੇਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ਼੍ਰੀ ਅੰਗਦ ਸੁਨੀਏ ਗੁਨ ਪੂਰਨ। ਆਏ ਜੰਬੂ ਮਹਿ ਪੁਨ ਤੂਰਨ। ਸਹਿਜ ਸੁਭਾਇਕ ਆਇ ਸੁਹੇਲੇ[1]। ਹੋਤਿ ਭਯੋ ਸਿੱਧਨ ਸੋਂ ਮੇਲੋ॥੨॥ਗੋਰਖ ਤਪ ਕੋ ਹੁਤੋ ਸਥਾਨਾ।ਬੈਠਿ ਗਏ ਤਹਿੰ ਕ੍ਰਿਪਾ-ਨਿਧਾਨਾ।ਸਭਿ ਸਿੱਧਨ ਮਿਲਿ ਇਕ ਤਿਲ ਲੀਨੋ।ਗੁਰ ਆਗੇ ਭੇਟ ਸੁ ਧਰਿ

[1]ਸੁਖ ਨਾਲ ਆਏ।
[2]ਛੱਡ (ਪਿਛਲੇ ਪੰਕੇ ਦੀ ਬਾਕੀ ਟੂਕ)

ਆਦਿ ਪੂਰਬ ਦੱਖਣੀ ਦੀਪ—ਸਮੁਹਾਂ ਦੇ ਸੋਲੋ ਦੇ ਹਾਲਾਤ ਇੰਵ ਢਾਲੇ ਗਏ ਹਨ।

ਜੇ ਉੱਵ ਨਾਮਾਂ ਦੇ ਮੇਲ ਲੱਭੀਏ ਤਾਂ ਪੁਸ਼ਕਰ ਤੀਰਥ ਹੈ ਅਜਮੇਰ ਦੇ ਨੇੜੇ। ਕ੍ਰੌਂਚ ਪਰਬਤ ਹੈ ਆਸਾਮ ਦੇ ਉੱਤਰ। ਸ਼ਾਕ ਉਹ ਇਲਾਕਾ ਹੈ ਜੋ ਈਰਾਨ ਤੇ ਤੁਰਕਿਸਤਾਨ ਦੇ ਵਿਚਕਾਰ ਹੈ ਤੇ ਆਕਸ਼ਸ ਨਦੀ ਜਿਸ ਵਿਚ ਵਹਿੰਦੀ ਹੈ। ਇਥੇ ਕਦੇ ਆਰਯ ਤੇ ਸ਼ਾਕਾ ਲੋਕ ਵਸਦੇ ਸਨ। ਸ਼੍ਰੀ ਕ੍ਰਿਸ਼ਨ ਜੀ ਦੇ ਪੁੱਤ੍ਰ ਨੇ ਯੱਗ ਵਾਸਤੇ ਸ਼ਾਕ ਦੇਸ਼ ਤੋਂ ਹੋਮ ਕਰਨ ਵਾਲੇ ਬ੍ਰਾਹਮਣ ਮੰਗਵਾਏ ਸਨ, ਇਨ੍ਹਾਂ ਨੂੰ ਹੁਣ ਤੱਕ ਹਿੰਦ ਵਿਚ ਸ਼ਾਕਦ੍ਵੀਪੀਜ ਕਹਿੰਦੇ ਹਨ, ਇਨ੍ਹਾਂ ਦਾ ਦੂਸਰਾ ਨਾਮ 'ਮਗ ਬ੍ਰਾਹਮਣ' ਭੀ ਹੈ; ਈਰਾਨ ਵਿਚ ਤਦੋਂ ਯੱਗ ਕਰਾਉਣ ਵਾਲੇ ਪ੍ਰੋਹਿਤ ਨੂੰ 'ਮਗ' ਕਹਿੰਦੇ ਸਨ। ਜੰਬੂ ਦ੍ਵੀਪ ਦੇ ਲੱਛਣ ਕੁਛ ਹਿੰਦ ਨਾਲ ਮਿਲਦੇ ਹਨ। ਜਾਮਨੂੰ ਦੇ ਬੂਟੇ ਏਥੇ ਹੁੰਦੇ ਹਨ, ਜੰਬੂ ਦ੍ਵੀਪ ਦੀ ਵਜਾਖ਼ਤ ਵਿਚ ਭਾਰਤ ਵਰਖ ਤੇ ਹਿਮਾਲਯ ਆਦਿ ਇਸ ਵਿਚ ਮੰਨੇ ਹਨ; ਬੋਧੀ ਲੋਕ ਤਾਂ ਜੰਬੂ ਦੀਪ ਤੋਂ ਕੇਵਲ ਭਾਰਤ ਵਰਖ ਮੁਰਾਦ ਲੈਂਦੇ ਹਨ। ਪਲਕ੍ਸ਼ ਸਰਸ੍ਵਤੀ ਨਦੀ ਦਾ ਨਾਮ ਹੈ। ਇਕ ਤੀਰਥ ਦਾ ਨਾਮ ਭੀ ਲਿਖਿਆ ਹੈ। ਜਿਥੋਂ ਇਹ ਨਦੀ ਨਿਕਲਦੀ ਹੈ ਉਸ ਨੂੰ ਪਲਕ੍ਸ਼ ਰਾਜ ਲਿਖਿਆ ਹੈ। ਤਵਾਰੀਖ ਖਾਲਸਾ ਨੇ ਸ਼ਾਲਮਲੀ ਦਾ ਇਲਾਕਾ ਰਿਆਸਤ ਮਨੀ ਪੁਰ ਤੋਂ ਅਰੋਰੇ ਦਾ ਦੇਸ਼ ਮੰਨਿਆਂ ਹੈ, ਉੱਵ ਸ਼ਾਲਮਲੀ ਬ੍ਰਿੱਛਾਂ ਦਾ ਦੇਸ਼ ਗੋਦਾਵਰੀ ਦਾ ਇਲਾਕਾ ਭੀ ਹੈ। ਕੁਸ਼ਪੁਸ਼ਨ ਨਾਮੇ ਇਕ ਤੀਰਥ ਦਾ ਜ਼ਿਕਰ ਮਹਾਂ ਭਾਰਤ ਵਿਚ ਬੀ ਆਇਆ ਹੈ।

ਦੀਨੋ ॥੩॥ ਕਹਯੋ ਕਿ'ਸਭਿ ਮਹਿ ਦਿਹੁ ਬਰਤਾਈ'। ਨੀਰ ਦੁਰਾਇ ਦੀਨ ਤਿਹ ਥਾਈਂ।ਸਰਬ ਪ੍ਰਕਾਰ ਜਾਨਿ ਗੁਨਖਾਨੀ।ਮੇਰੇ ਸੰਗ ਕਹੀ ਅਸ ਬਾਨੀ ॥ ੪ ॥ 'ਹੇ ਬਾਲੇ ! ਤੁਮ ਘੋਟਹੁ ਨੀਕੇ । ਬਹੁਰ ਬ੍ਰਤਾਵਹੁ ਮੱਧ ਸਭੀ ਕੇ'। ਹੁਤੀ ਦੂਰ ਸਰਿਤਾ ਬਹਿ[1] ਬਾਰੀ[2]। ਊਚੇ ਸੁਰ ਸੋਂ ਗੁਰੂ ਗੁਹਾਰੀ[3]॥ ੫ ॥ ਸੋ ਆਈ ਤਤਕਾਲ ਅਗਾਰੀ । ਮਨਹੁ ਬੁਲਾਈ ਕਿਨ ਗੌ ਪਾਰੀ[4] । ਤਿਹ ਤੇ ਜਲ ਪਾਤਰ ਭਰਿ ਲੀਨੋ । ਤਿਲ ਕੋ ਘੋਟ ਮਿਲਾਵਨ ਕੀਨੋ॥੬॥ ਪੁਨ ਸਭਿ ਸਿੱਧਨ ਮਹਿ ਬਰਤਾਵਾ । ਤਿਨ ਸਮਾਜ ਅਤਿ ਪਿਖਤਿ ਲਜਾਵਾ । ਬੋਲਯੋ ਮੰਗਲ ਨਾਥ ਸੁਜਾਨਾ । 'ਕਲ ਮਹਿੰ ਤੁਮ ਅਵਤਾਰ ਮਹਾਨਾਂ ॥੭॥ ਅਲਖ ਨਿਰੰਜਨ ਮੂਰਤਿ ਰੂਰੀ।ਸਭਿ ਬਿਧਿ ਕੀ ਅਜ਼ਮਤ ਧਰਿ ਭੂਰੀ।ਤੁਮਰੀ ਸਰ-ਬਰ[5] ਮੂਰਖ ਕਰਿਹੀਂ । ਬਹੁਰ ਲਜਾਇ ਰਿਦੇ ਦੁਖ ਭਰਿਹੀਂ॥੮॥ ਮਨਮੁਖ ਮਹਿਮਾ ਜਾਨਹਿੰ ਨਾਂਹੀ।ਨਿਜ ਹੰਕਾਰ ਬਿਖੈ ਗਰਬਾਹੀਂ । ਤੁਮਹਿੰ ਪਛਾਨਹਿ ਸੋ ਗੁਨ ਖਾਨੀ' । ਸੁਨਿ ਸ਼੍ਰੀ ਨਾਨਕ ਉਚਰੀ ਬਾਨੀ ॥ ੯ ॥ 'ਮੰਗਲ ਨਾਥ ! ਸੁਨਹੁ ਤੁਮ ਐਸੋ।ਨਾਮ ਬਿਨਾ ਗਤਿ ਹੋਤਿ ਨ ਕੈਸੋ।ਨਾਮ ਹੀਨ ਨਰ ਨਰਕ ਸਿਧਾਵਹਿੰ । ਬੇਮੁਖ ਨਾਮ ਅਧਿਕ ਦੁਖ ਪਾਵਹਿੰ' ॥ ੧੦ ॥ ਸੁਨਿਕੈ ਬੋਲਯੋ ਭੰਗਰ ਬੈਨਾ । 'ਜੋਗ ਗਯਾਨ ਬਿਨ ਕੈਵਲ[6] ਹੈ ਨਾ । ਤੁਮ ਕੈਸੇ ਕੈ ਨਾਮ ਬਖਾਨਹੁ।ਮਨ ਮਹਿੰ ਮਤ ਨ ਹਮਾਰੋ ਜਾਨਹੁ*'॥੧੧॥ਦੋਹਰਾ॥ਗੁਰੂ ਕਹੈਂ:- 'ਸ਼੍ਰੀ ਨਾਮ ਮੈ ਜਬ ਹੀ ਮਨ ਚਿਤ[7] ਪ੍ਰਾਇ । ਈਸ਼ੁਰ ਕਰੁਨਾ ਤੇ ਤਬੈ ਗਯਾਨ ਰਿਦੈ ਹ੍ਵੈ ਜਾਇ ॥੧੨॥ ਨਾਮ ਬਿਨਾ ਨਹਿੰ ਜੋਗ ਹੈ† ਦੇਖਹੁ ਰਿਦੈ ਬਿਚਾਰਿ। ਤਾਂ ਤੇ ਸਭਿਹੀ ਸਿੱਧ ਮਹਿੰ[8] ਨਾਮ ਲਖੋ ਸੁਖਕਾਰ ॥ ੧੩ ॥ ਸੋਰਠਾ ॥ ਅਤਿਸ਼ੈ ਸ੍ਰੇਸ਼ਟ ਨਾਮ ਹੈ ਨੌਕਾ ਕਲਿਕਾਲ ਮਹਿੰ।ਸ਼ਬਦ ਭਨਯੋ ਅਭਿਰਾਮ ਸਿੱਧਨ ਕੋ ਲੱਜਿਤ ਕਰਨ ॥ ੧੪ ॥

ਰਾਮਕਲੀ ਮਹਲਾ ੧ ॥

ਜਗੁ ਪਰਬੋਧਹਿ ਮੜੀ ਬਧਾਵਹਿ ॥ ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥

[1]ਵਹਿੰਦੀ । [2]ਪਾਣੀ ਦੀ । [3]ਬੁਲਾਈ । [4]ਗਊ ਪਾਲੀ ਹੋਈ । [5]ਬਰੱਬਰੀ । [6]ਮੁਕਤੀ । [7]ਟਿਕਾਉ । [8]ਸਿੱਧੀਆਂ ਵਿੱਚ ।

*ਪਾ:-ਮਾਨਹੁ । †ਯੋਗ ਦਰਸ਼ਨ ਵਿਚ ਭੀ ਯੋਗ ਦੀ ਪ੍ਰਾਪਤੀ ਦੇ ਮੁਖ ਸਾਧਨਾਂ ਵਿਚ ਨਾਮ ਦਾ ਅੱਭਯਾਸ ਦੱਸਿਆ ਹੈ । ਯਥਾ:-ਤਪਾ: ਸ੍ਵਾਧਯਾਯੇਸ਼੍ਵਰ ਪ੍ਰਣਿਧਾਨਾਨਿ ਕ੍ਰਿਯਾ ਯੋਗ: । ਅਰਥਾਤ-ਕ੍ਰਿਯਾ ਯੋਗ (ਕਿਵੇਂ ਕਰੀਦਾ ਹੈ ? ਉਤਰ) ਤਪ, ਨਾਮ ਦਾ ਜਪ, ਈਸ਼ਵਰ (ਵਿਚ ਚਿੱਤ ਦਾ) ਲਗਾਉ, (ਇਨ੍ਹਾਂ ਤਿੰਨਾਂ ਦ੍ਵਾਰਾ) । ਸ੍ਵਾਧਯਾਯ ਦਾ ਅਰਥ ਸ਼ਾਸਤਰ ਦਾ ਪੜ੍ਹਨਾ ਭੀ ਕਰਦੇ ਹਨ ।

ਮਮਤਾ ਮੋਹੁ ਕਾਮਣਿ ਹਿਤਕਾਰੀ ॥ ਨਾ ਅਉਧੂਤੀ ਨਾ ਸੰਸਾਰੀ ॥ ੧ ॥ ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥ ਘਰਿ ਘਰਿ ਮਾਗਤ ਲਾਜ ਨ ਲਾਗੈ ॥ ੧॥ ਰਹਾਉ ॥ ਗਾਵਹਿ ਗੀਤ ਨ ਚੀਨਹਿ ਆਪੁ ॥ ਕਿਉ ਲਾਗੀ ਨਿਵਰੈ ਪਰਤਾਪੁ ॥ ਗੁਰਕੈ ਸਬਦਿ ਰਚੈ ਮਨ ਭਾਇ ॥ ਭਿਖਿਆ ਸਹਜ ਵੀਚਾਰੀ ਖਾਇ ॥ ੨ ॥ ਭਸਮ ਚੜਾਇ ਕਰਹਿ ਪਾਖੰਡੁ ॥ ਮਾਇਆ ਮੋਹੁ ਸਹਹਿ ਜਮਡੰਡੁ ॥ ਫੂਟੈ ਖਾਪਰੁ ਭੀਖ ਨ ਭਾਇ ॥ ਬੰਧਨਿ ਬਾਧਿਆ ਆਵੈ ਜਾਇ ॥ ੩ ॥ ਬਿੰਦੁ ਨ ਰਾਖਹਿ ਜਤੀ ਕਹਾਵਹਿ ॥ ਮਾਈ ਮਾਗਤ ਤ੍ਰੈ ਲੋਭਾਵਹਿ ॥ ਨਿਰਦਇਆ ਨਹੀ ਜੋਤਿ ਉਜਾਲਾ ॥ ਬੂਡਤ ਬੂਡੇ ਸਰਬ ਜੰਜਾਲਾ ॥ ੪ ॥ ਭੇਖ ਕਰੈ ਖਿੰਥਾ ਬਹੁ ਥਟੂਆ ॥ ਝੂਠੋ ਖੇਲੁ ਖੇਲੈ ਬਹੁ ਨਟੂਆ ॥ ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥ ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥ ੫ ॥ ਮੁੰਦ੍ਰਾ ਫਟਕ ਬਨਾਈ ਕਾਨਿ ॥ ਮੁਕਤਿ ਨਹੀ ਬਿਦਿਆ ਬਿਗਿਆਨਿ ॥ ਜਿਹਵਾ ਇੰਦ੍ਰੀ ਸਾਦਿ ਲੁਭਾਨਾ ॥ ਪਸੁ ਭਏ ਨਹੀ ਮਿਟੈ ਨੀਸਾਨਾ ॥ ੬ ॥ ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥ ਸਬਦੁ ਵੀਚਾਰੈ ਚੂਕਸਿ ਸੋਗਾ ॥ ਊਜਲੁ ਸਾਚੁ ਸੁ ਸਬਦੁ ਹੋਇ ॥ ਜੋਗੀ ਜੁਗਤਿ ਵੀਚਾਰੇ ਸੋਇ ॥ ੭ ॥ ਤੁਝ ਪਹਿ ਨਉਨਿਧਿ ਤੂ ਕਰਣੈ ਜੋਗੁ॥ ਥਾਪਿ ਉਥਾਪੇ ਕਰੇ ਸੁ ਹੋਗੁ। ਜਤੁ ਸਤੁ ਸੰਜਮੁ ਸਚੁ ਸੁ ਚੀਤੁ ॥ ਨਾਨਕ ਜੋਗੀ ਤ੍ਰਿਭੁਵਣ ਮੀਤੁ ॥ ੮ ॥ ੨ ॥

ਚੌਪਈ ॥ 'ਦੰਭੁਧਾਰਿ ਕਰਿ ਜਗ ਦਿਖਰਾਵਉ। ਲੋਕਨ ਮਹਿੰ ਨਿਜ ਮਾਨ ਬਧਾਵਉ। ਬੇਖ ਕੂਰ,ਨਹਿੰ ਰਿਦੈ ਕਮਾਵਉ। ਨਾਮ ਜਪੇ ਬਿਨ ਕਿਉਂ ਸਚੁ ਪਾਵਉ॥੧੫॥ ਜਗਤਿ ਅਸੱਤਿ ਲਖਤਿ ਹੈ ਜੋਊ। ਮਾਨ ਹੇਤੁ ਦੰਭ ਕਰੈ ਨ ਸੋਊ*। ਇਕ ਮਨ ਹ੍ਵੈ ਜੋ ਨਾਮ ਜਪਾਹੀ। ਮਿਲਿ ਹੈ ਸੋ ਨਾਮੀ ਕੇ ਮਾਂਹੀ'॥ ੧੬॥ ਸੁਨਤਿ ਸ਼ਬਦ ਸਿਧ ਸਰਬ ਲਜਾਏ। ਤੂਸ਼ਨ ਭਏ ਨ ਉੱਤਰ ਆਏ। ਕਰੀ 'ਅਦੇਸ਼ ਅਦੇਸ਼' ਬਹੋਰੀ। ਗਏ ਸਿੱਧ ਸਭਿ ਔਰੇ ਠੌਰੀ ॥੧੭॥ ਗੋਰਖ ਮਤਾ ਨਾਮ ਇਕ ਥਾਨਾ। ਤਹਾਂ ਜਾਇ ਕਿਯ ਆਸਨ ਠਾਨਾ। ਕਿਨਹੂੰ ਤਰ[1] ਮ੍ਰਿਗਛਾਲ ਛਸਾਈ[2]। ਕਿਨਿ ਬੈਰਾਗਨ ਭੁਜਾ ਉਠਾਈ ॥੧੮॥ ਭਸਮ ਸੰਗ ਅੰਗੈ ਸਿਤ[3] ਰੰਗਾ। ਤੂਸ਼ਨ ਬੈਠੇ ਮਾਨ ਉਤੰਗਾ[4]। ਤਿਨ ਪਾਛੈ ਕੇਤਿਕ ਚਿਰਕਾਲਾ। ਤਹਾਂ ਪਹੂੰਚੇ ਜਾਇ ਕ੍ਰਿਪਾਲਾ ॥੧੯॥ ਸਭਿ ਕੋ ਕੀਨ 'ਅਦੇਸ਼ ਅਦੇਸ਼ਾ'।ਬੈਠਨੋ ਚਹਿਤ ਬਹੁਰ ਜਗਤੇਸ਼ਾ। ਸੂਕੋ ਬਿਰਖ ਹੁਤੋ ਤਹਿੰ ਏਕੂ। ਤਿਹ ਤਰ ਬੈਠੇ ਜਲਧਿ ਬਿਬੇਕੂ[5]॥੨੦॥ਸੋ ਚਲਦਲ[6] ਕੋ ਤਰੁ ਤਤਕਾਲਾ। ਹਰਸੋ ਹੋਤਿ ਭਾ ਪੱਤ੍ਰ ਬਿਸਾਲਾ। ਅਵਲੋਕਤਿ ਬਿਸਮੇ ਸਿਧ ਮਾਨੀ[7]। ਕਰਹਿੰ

[1]ਚੋਠ। [2]ਬਿਛਾਈ। [3]ਚਿੱਟਾ। [4]ਡਾਹੀ ਹੰਕਾਰ। [5]ਭਾਵ ਗੁਰੂ ਜੀ। [6]ਪਿੱਪਲ। [7]ਹੰਕਾਰੀ।

*ਪਾ:—ਕੋਊ।

ਅਸੁਧਾ[1] ਬੋਲੇ ਬਾਨੀ ॥੨੧॥'ਸਿੱਖਨਾ ਲੇ ਤੂੰ ਭਾ ਸਿਖ ਕਿਹ ਕੋ?। ਹਮ ਕੋ ਨਾਮ ਬਤਾਵਹੁ ਤਿਹ ਕੋ। ਕਿਸ ਦੁਖ ਤੇ ਉਰ ਭਯੋ ਉਦਾਸਾ ?। ਜਿਹ ਡਰ ਕਰ ਨਹਿੰ ਜਾਹਿੰ ਅਵਾਸਾ॥੨੨॥ਬਿਚਰਤਿ ਰਹੈਂ ਨਈ ਨਿਤ ਜਾਈ[2]।ਇਸ-ਥਿਤ ਥਾਇ[3]ਨ ਪਾਵਹਿੰ ਕਾਈ।ਤੋ ਮਹਿੰ ਜੋਰ ਸ਼ਕਤਿ ਕਹੁ ਕੇਤਾ?'। ਸੁਨਿ ਬੋਲੇ ਬੇਦੀ ਕੁਲ ਕੇਤਾ ॥ ੨੩ ॥ ਦੋਹਰਾ ॥ 'ਮਨ ਬਚ ਕ੍ਰਮ ਸਿਖਿ ਸਾਚ ਕੋ[4] ਜਿਸਤੇ ਬਡਾ ਨ ਕੋਇ। ਸੱਤਨ ਸ਼ਬਦ ਕੋ ਬੇਖ ਲੇ ਬੰਧਨ ਭਵ[5]ਕੇ ਖੋਇ॥ ੨੪॥ ਚੌਪਈ ॥ ਹੌਂ ਗਰੀਬ ਨਹਿੰ ਸ਼ਕਤੀ ਮੋ ਮਹਿੰ। ਬਿਚਰਿ ਬਿਲੋਕੋਂ ਜਗ ਕੋ ਜਹਿੰ ਤਹਿੰ।ਗਰਬ ਬੈਨ ਸ਼ਕਤੀ,ਬਲ ਗਮ ਕੋ[6]।ਸ੍ਰੀ ਪਰਮੇਸ਼ੂਰ ਬਖਸ਼ਿਸ਼ ਤੁਮ ਕੋ' ॥੨੫॥ ਇਸ ਪ੍ਰਕਾਰ ਕੇ ਬੋਲਤਿ ਬਚਨਾ। ਭਈ ਆਨਿ ਰਜਨੀ[7] ਕੀ ਰਚਨਾ। ਤਬ ਅਪਨੇ ਅਪਨੇ ਥਲ ਜਾਇ। ਬੈਠਿ ਗਏ ਸਿਧ ਆਸਨ ਲਾਇ॥੨੬॥ ਸ਼੍ਰੀ ਗੁਰ ਕਹੈਂ 'ਉਠਹੁ ਅਬ ਬਾਲਾ। ਧੂੰਨੀ ਆਨਹਿੰ[8] ਸਰਦੀ ਕਾਲਾ[9]। ਆਇਸੁ ਪਾਇ ਗਯੋ ਇਕ ਥਾਏਂ। ਪੀਛੇ ਸਿਧ ਆਏ ਤਬ ਧਾਏ॥੨੭॥ ਦੋਹਰਾ॥ ਤਿਹ ਛਿਨ ਜੋ ਧੂੰਨੀ ਲਈ ਛੀਨੀ ਮੋ ਢਿਗ[10] ਆਇ। ਮੈਂ ਛੂਛੋ ਫਿਰਿ ਕੈ ਗਯੋ ਸਭਿ ਬਿਧਿ ਦਈ ਸੁਨਾਇ ॥ ੨੮॥ ਚੌਪਈ ॥ ਗੁਰੂ ਕਹਜੋ'ਨਿਜ ਪਟ[11]ਕੋ ਝਾਰਿ'। ਝਾਰਜੋ ਨਿਕਸੀ ਮੇਛਨ ਚਾਰ। ਮੈਂ ਆਇਸੁ ਲੇਕਰਿ ਸੋ ਕੂਟੀ।ਤਿਨ ਤੇ ਧੂੰਨੀ ਭਈ ਅਖੂਟੀ॥੨੯॥ਬਡੋ ਢੇਰ ਪਾਵਕਪੁਨ ਬਾਰੀ। ਦੇਖਿ ਸਿੱਧ ਬਿਸਮੈ ਮਤਿ ਹਾਰੀ।–ਕਿਹ ਤੇ ਲਜਾਏ ਧੂੰਨੀ ਪਾਈ–। ਪੁਨ ਸਿੱਧਨ ਬਹੁ ਪੌਨ ਚਲਾਈ ॥੩੦॥ ਖਰੇ ਤਹਾਂ ਤਰੁਵਰ ਜੋ ਗਾਢੇ।ਬੇਗ ਉਖਾਰੇ ਰਹੇ ਨ ਠਾਂਢੇ।ਬਹੁ ਕੰਕਰ ਅਰ ਧੂਰ ਉਡਾਈ।ਪੌਢੇ ਸਭਿ ਮੁਖ ਪਰ ਪਟ ਪਾਈ॥੩੧॥ਦੋਹਰਾ॥ਜਿਸ ਬਿੱਛਹਿ ਕੇ ਤਰ[12] ਗੁਰੂ ਉਡਨ ਲਗਜੋ ਜਬ ਸੋਇ।ਨਿਜ ਕਰ ਸੋਂ ਥੰਮ੍ਹਜੋ ਤਬਹਿ ਕਹਜੋ 'ਰਹੋ ਥਿਰ ਹੋਇ' ॥੩੨॥ ਚੌਪਈ ॥ ਸ਼੍ਰੀ ਗੁਰ ਕੋ ਜਬ ਹੀ ਕਰ ਛੁਯੋ। ਨਹਿੰ ਡੋਲਜੋ ਥਿਰ ਗਾਢੋ ਭਯੋ। ਬਹੀ ਸਮੀਰ ਰੈਨ ਸਭਿ ਜਬਹੀ।ਉਡਿ ਗੀ ਸਿੱਧਨ ਧੂੰਨੀ ਤਬਹੀ॥੩੩॥ਬੀਤੀ ਰੈਨ ਭੋਰ ਭੀ ਆਇ। ਸ਼੍ਰੀ ਗੁਰ ਪਾਵਕ ਦਈ ਦੁਰਾਇ। ਧੂੰਨੀ ਦੇਖਨ ਉਠੇ ਸਿੱਧ

---

[1]ਈਰਖਾ। [2]ਨਿੱਤ ਨਵੀਂ ਨਵੀਂ ਜਗਹ। [3]ਟਿਕਾਉ ਵਾਲੀ ਥਾਂ। [4]ਮਨ ਬਚਨ ਕਰਮ ਕਰਕੇ 'ਸੱਚ' ਦਾ ਸਿੱਖ ਹਾਂ। [5]ਜਨਮ (ਅ) ਸੰਸਾਰ। [6]ਬਚਨ ਤੇ ਕਰਾਮਾਤ ਦਾ ਹੰਕਾਰ, (ਦੇਸ਼ਾਂ ਵਿਚ) ਗੰਮਤਾ ਦਾ ਬਲ। [7]ਰਾਤ। [8]ਧੂਣੀ ਲਿਆਈਏ। [9]ਸਮਾਂ ਸਰਦੀ ਦਾ ਹੈ। [10]ਮੇਰੇ (ਭਾਵ ਬਾਲੇ) ਪਾਸੋਂ। [11]ਬਸਤਰ। [12]ਹੇਠ।

ਜਥਾ।ਪਾਵਕ ਕਹੁੰ ਨ ਪਾਵਤਿਹੈਂ ਤਥ॥੩੪॥ਇਕ ਸ਼੍ਰੀ ਨਾਨਕ ਧੂਨੀ ਮਾਂਹੀ। ਔਰ ਹੁਤਾਸਨ[1] ਕਿਤਹੂ ਨਾਂਹੀ।ਤਬ ਅਪਨੀ ਸਭਿ ਸ਼ਕਤਿ ਲਗਾਈ।ਕੈਸਿ ਨ ਅਗਨਿ ਭਈ ਪ੍ਰਗਟਾਈ ॥੩੫॥ ਦੋਹਰਾ।ਗੋਰਖ ਭਰਥਰਿ ਸੋਂ ਕਹੀ 'ਸ਼੍ਰੀ ਨਾਨਕ ਢਿਗ ਜਾਇ। ਪਾਵਕ ਜਾਚਨ ਕੀਜੀਏ ਅਵਰ ਨਹੀਂ ਕਿਤ ਥਾਇ'॥੩੬॥ ਚੌਪਈ ॥ ਆਇਸੁ ਲੇ ਭਰਥਰਿ ਤਥ ਆਯੋ। ਸੁਨਿ ਤਿਹ ਤੇ ਬਚ ਪ੍ਰਭੂ ਅਲਾਯੋ। 'ਗੋਰਖ ਕੀ ਇਕ ਮੁੰਦ੍ਰਾ ਲਯਾਉ। ਬਹੁਰੋ ਤਿਹ ਕੀ ਚਰਨ ਖੜਾਉਂ ॥ ੩੭ ॥ ਪ੍ਰਿਥਮੈ ਦੇਹਿ ਆਨ ਜੋ ਹਮ ਕੋ। ਪੀਛੇ ਪਾਵਕ ਦੇਵੋਂ ਤੁਮ ਕੋ'। ਪੁਨ ਭਰਥਰਿ ਗੋਰਖ ਢਿਗ ਆਵਾ। ਗੁਰਕੋ ਕਹਿਨੋ ਸਰਬ ਸੁਨਾਵਾ ॥੩੮॥ ਗੋਰਖ ਗੁਨੀ[2]–ਦੋਉਂ ਤਿਹ[3] ਭਾਈ। ਲਾਇ ਸ਼ਕਤਿ ਪੁਨ ਲੇਉਂ ਮੰਗਾਈ–। ਮੁੰਦਾ ਬਹੁਰ ਖਰਾਂਵ ਜੁ ਦੋਊ। ਦੀਨੀ ਭਰਥਰਿ ਕੇ ਕਰ ਸੋਊ॥੩੯॥ਗੁਰੂ ਅਗਾਰੀ ਧਰਿ ਦੀ ਜਥ ਹੀ।ਪਾਵਕ ਲਈ ਹਾਥ ਪੁਨ ਤਥ ਹੀ। ਸਿੱਧਨ ਅਪਨੇ ਮਧ ਸੁ ਬਾਰੀ[4]। ਸਰਦੀ ਤਨ ਕੀ ਸਕਲ ਬਿਦਾਰੀ[5] ॥ ੪੦ ॥ ਦੋਹਰਾ ॥ ਗੋਰਖ ਛੁਛਾ[6] ਸ਼ਕਤਿ ਤੇ ਬੈਸਾ ਹੋਇ ਅਧੀਰ। ਚਿੰਤਾ ਸਰਿਤਾ[7] ਮਹਿੰ ਬਹਜੋ ਪਾਯੋ ਜਾਇ ਨ ਤੀਰ[8] ॥ ੪੧ ॥ ਚੌਪਈ ॥ ਅਪਨੇ ਗੁਰ ਕੀ ਦਸ਼ਾ ਨਿਹਾਰੀ। ਭੰਗਰ ਆਯੋ ਕਰਿ ਰਿਸ ਭਾਰੀ। ਲਾਇ ਸ਼ਕਤਿ ਕੋ ਚਾਹਿਤਿ ਸੋਈ। ਮੁੰਦਾ ਲੇਉਂ ਖਰਾਊਂ ਦੋਈ॥੪੨॥ ਸ਼ਕਤਿ ਨ ਚਲੀ ਸਕਲ ਬਿਧਿ ਹਾਰਜੋ। ਗੁਰ ਢਿਗ ਬੈਠਜੋ ਬੈਨ ਉਚਾਰਜੋ। 'ਅਮ ਡੂੰਬਾ ਪੈਂ[9] ਸੋਂ ਭਰਿ ਦੀਜੈ। ਅਬਹੀ ਤੂਰਨ ਬਿਲਮ ਨ ਕੀਜੈ' ॥ ੪੩॥ ਸ਼੍ਰੀ ਨਾਨਕ ਤਥ ਲੇ ਨਿਜ ਹਾਥਾ। ਭਰਜੋ ਕੂਪ ਤੇ ਦੂਧਹਿ ਸਾਥਾ। ਸੋ ਲੈ ਕੈ ਸਿੱਧਨ ਮਹਿੰ ਆਯੋ। ਸਭਿ ਹੀ ਪੀਯ ਰਹੇ ਤ੍ਰਿਪਤਾਯੋ॥ ੪੪॥ ਪੈਂ[9] ਡੂੰਬੇ ਤੇ ਨਿਖੁਟਤਿ ਨਾਂਹੀ।ਅਚਰਜ ਭਏ ਸਭੈ ਮਨ ਮਾਂਹੀ।ਭਬਕ* ਤਮਕ[10] ਕਰਿ ਸ਼ਿਵਨਾਥਾ। ਢਿਗ ਆਯੋ ਬੋਲਜੋ ਗੁਰ ਸਾਥਾ ॥ ੪੫ ॥ ਦੋਹਰਾ ॥ 'ਪੁਰਬੀ ਕੋ ਹੈ ਕਾਲ ਅਬ ਸੁਰਸਰਿ ਕੋ ਮੰਗਵਾਇ[11]। ਸ਼ਕਤਿ ਧਾਰ ਤੂੰ ਹੈਂ ਬਡਾ,ਮਿਲ ਮੱਜਹਿ ਇਹ ਥਾਇ'॥੪੬॥ਚੌਪਈ॥ਮਰਦਾਨੇਸੋਂ ਸ਼੍ਰੀਗੁਰ ਬੋਲੇ।'ਉਠਿ ਧਾਵਹੁ ਵਹੁਰੀ ਕਰ ਮੋਂ ਲੇ[12]। ਰੀਗਾ ਤੀਰ ਘਸੀਟਤਿ ਆਊ। ਨਹਿ ਮੁਰ ਪਾਛੇ

[1]ਅਗਨੀ। [2]ਵਿਚਾਰੀ। [3]ਗੁਰੂ ਜੀ ਨੂੰ । [4]ਬਾਲੀ। [5]ਦੂਰ ਕੀਤੀ । [6]ਖਾਲੀ । [7]ਚਿੰਤਾ (ਰੂਪੀ) ਨਦੀ। [8]ਕੰਢਾ। [9]ਦੁੱਧ। [10]ਖੁਣਸ ਖਾਕੇ । [11]ਗੰਗਾ ਨੂੰ ਸਦਵਾਓ। [12]ਹੱਥ ਵਿਚ ਲੈਕੇ। *ਪਾ:–ਕਭੁਕ ।

ਕਰਹੁ ਲਖਾਉ[1]॥੪੭॥ ਸੁਨਿ ਆਇਸੁ ਮਰਦਾਨਾ ਗਯੋ। ਤੁਰਤ ਰੰਗ ਤਟ ਦੇਖਤਿ ਭਯੋ। ਬਹੁਰ ਘਸੀਟਤਿ ਲਯਾਵਤਿ ਧਾਵਾ। ਫਹੁਰੀ ਪੀਛੇ ਸੁਰਸ਼ਰਿ ਆਵਾ॥੪੮॥ ਰਹੀ ਆਵਨੀ ਕੇਤਿਕ ਸੋਊ। ਮਰਦਾਨੇ ਮਨ ਸੰਸੈ ਹੋਊ।—ਆਵਤ,ਨਹੀਂ ਕਿਮੋਰਿਪਿਛਾਰੀ[2]—।ਅਸਗੁਨਿ[3] ਪਾਛੇਦ੍ਰਿਸ਼ਟਿਨਿਹਾਰੀ॥੪੯। ਤਿਹ ਥਲ ਰਹੀ ਸਥਿਤ ਹ੍ਵੈ ਸੋਊ।ਰਹਯੋ ਘਸੀਟ ਨ ਆਵਤਿ ਕੋਊ।ਮਰਦਾਨਾ ਹਿਰਦੇ ਬਿਸਮਾਨਯੋ। ਗੁਰ ਢਿਗ ਆਇ ਬ੍ਰਿਤੰਤ ਬਖਾਨਯੋ ॥ ੫੦ ॥ ਬੈਠੇ ਸਿੱਧ ਤਹਾਂ ਹੀ ਸਾਰੇ।ਸੁਨਿ ਸ਼੍ਰੀ ਨਾਨਕ ਬੈਨ ਉਚਾਰੇ।"ਹਟਿਕੈ ਜੋ ਨਹਿ ਕਰਹੁ ਬਿਲੋਕੀ"।ਤੌ ਚਲਿ ਆਵਤਿ ਇਹਾਂਅਰੋਕੀ"॥੫੧॥ਕਿਤਕ ਕੋਸ ਮਰਦਾਨੇ ਆਨੀ। ਰਹਯੋ ਸਮੀਪ ਸੁਰਸਰੀ ਪਾਨੀ। ਸੋ ਸਿੱਧਹੁ ! ਅਬ ਤੁਮ ਮੰਗਵਾਵਹੁ। ਮੱਜਨ ਹਮ ਕੋ ਇਹਾਂ ਕਰਾਵਹੁ'॥੫੨॥ ਦੋਹਰਾ ॥ ਮਿਲਿ ਕੈ ਸਭਿ ਸਿੱਧਨ ਤਬੈ ਨਿਜ ਨਿਜ ਓਜ[4]ਲਗਾਇ। ਸਭਿਹੀ ਬਿਧਿ ਸੋਂ ਪਚਿ ਰਹੇ,ਰਹੀ ਸੁ ਤਿਸਹੀ ਥਾਇਂ॥੫੩॥ਚੌਪਈ॥ਲੱਜਿਤਿ ਹ੍ਵੈ ਸਭਿਹੀ ਪਚਹਾਰੇ। ਸ਼੍ਰੀ ਪ੍ਰਭੁ ਨਿਜ ਤੇ ਬ੍ਰਿੱਧ ਬਿਚਾਰੇ[5]।ਕੇਤਿਕ ਚਰਨਨ ਸੀਸ ਨਿਵਾਯੋ।ਕੇਤਿਕ ਮਨ ਮੈਂ ਗਰਬ ਬਢਾਯੋ॥੫੪॥ਤਬ ਮਛਿੰਦ੍ਰ ਨੈ ਬੈਨ ਉਚਾਰੇ।"ਹਮ ਕੋ ਫਲ ਦਿਹੁ ਮਧੁਰ ਅਹਾਰੇ[6]। ਬੈਠੇ ਰਹੋ ਨ ਕਿਤਹੂੰ ਜਾਈ। ਦੇਖਹਿ ਸ਼ਕਤਿ ਜਿ ਦੇਹਿ ਖਵਾਈ'॥ ੫੫॥ ਦੋਹਰਾ ॥ ਫੈਨਲ ਕੋ ਤਰੁ[7] ਤਹਿ ਹੁਤੋ ਤਬ ਹੀ ਗੁਰ ਸਿਧ ਮਾਂਹਿ। ਇਕ ਟਹਿਨੋ ਪ੍ਰਭੁ ਕੀ ਦਿਸ਼ਾ ਇਕ ਸਿੱਧਨ ਦਿਸ਼ ਆਹਿ ॥੫੬॥ਚੌਪਈ॥ਟਹਿਨੋ ਅਪਨੀ ਦਿਸ਼ ਕੋ ਜੋਊ। ਸ਼੍ਰੀ ਗੁਰ ਪਿਖਿ ਮਧੁਰੋ ਕਿਯ ਸੋਊ।ਟੂਟੇ ਫਲ ਤਜਿ ਕਰਿ ਤਰੁ ਡਾਰੀ[8]। ਪਰੇ ਮਛਿੰਦਰ ਕੇਰ ਅਗਾਰੀ॥ ੫੭ ॥ ਫਲਬਿਲੋਕਿ ਕੈ ਹਾਥ ਉਚਾਏ।ਸਾਦ ਮਧੁਰ ਅਤਿ ਪਾਯੋ ਖਾਏ।ਤਬ ਸੋਂਧਿਨ ਸੋਂ ਗਿਰਾ ਉਚਾਰੀ।"ਇਹ ਫਲ ਕੌਰੇ ਹੁਤੇ ਅਗਾਰੀ ॥ ੫੮ ॥ ਅਬ ਅਤਿ ਮਧੁਰ ਸਾਦ ਕੇ ਮਾਂਹੀ।ਖਾਵਤਿ ਤਜਾਗੋ ਜਾਵਤਿ ਨਾਂਹੀ'।ਸੁਨਿ ਸਿਧ ਕਿਤਿਕ ਚਢੇ ਤਰੁ ਤਾਂਹੀ। ਪਰਖਨ ਹੇਤੁ ਫਲਨ ਕਰਿ ਚਾਹੀ[9] ॥੫੯॥ ਅਪਨੀ ਦਿਸ਼ ਟਹਿਨੀ ਫਲ ਜੋਊ।ਤੋਰਿ ਤੋਰਿ ਖਾਏ ਜਬ ਸੋਊ।ਅਤਿ ਕੌਰੇ ਜੋ ਜਾਇ ਨ ਖਾਏ।ਮੁਖ ਮਹਿ ਪਾਇ ਰਿਦੇ ਪਛੁਤਾਏ॥੬੦॥ ਸ਼੍ਰੀ ਪ੍ਰਭੁ ਬੋਲੇ

---

[1]ਪੁੱਛਾ ਭੁੱਲ ਕੇ ਨਾ ਵੇਖੀਂ। [2]ਮੇਰੇ ਪਿਛੇ ਆਉਂਦੀ ਹੈ ਕਿ ਨਹੀਂ। [3]ਇਸ ਤਰ੍ਹਾਂ ਸੋਚਕੇ। [4]ਜੋ ਮੁਸ਼ਕੇ ਨਾ ਤਕਦੇਂ। [5]ਖਿਨਾ ਰੋਕ। [6]ਬਲ। [7]ਆਪਣੇ ਤੋਂ (ਗੁਰੂ ਜੀ) ਵੱਡ ਜਾਣੇ। [8]ਖਾਣ ਲਈ ਮਿੱਠੇ ਫਲ ਦਿਓ। [9]ਰੋਠੜੇ ਦਾ ਬ੍ਰਿੱਛ। [10]ਬ੍ਰਿੱਛ ਦੀਆਂ ਡਾਲੀਆਂ ਨੂੰ। [11]ਦਿੱਤਾ।

'ਹਮ ਦਿਸ਼ ਜੋਤੋ।ਮਧੁਰ ਦਿਯੋ ਕਰਿ ਸਗਰੋ ਤੋਤੋ।ਅਪਨੀ ਦਿਸ਼ ਤੁਮ ਸਭਿ ਸਿਧ ਮਿਲਿਕੈ।ਮਧੁਰ ਲੇਹੁ ਕਰਿ[1] ਖਾਹੁ ਸੁ ਛਿਲਕੈ॥੬੧॥ਸੁਨਿ ਸਭਿ ਸਿੱਧਨ ਸ਼ਕਤਿ ਲਗਾਈ।ਮਧੁਰ ਨ ਭਏ ਰਹੇ ਕਰੁਆਈ[2]।ਅਬ ਲੌ ਤਿਹ ਠਾਂ ਅਹੈ ਨਿਸ਼ਾਨੀ।ਅਰਧ ਮਧੁਰ* ਅਰਧਹਿ ਕਰੁਵਾਨੀ ॥੬੨॥ ਗੁਰ ਕੀ ਅਜ਼ਮਤ ਅਧਿਕ ਨਿਹਾਰੀ।ਜਰੀ ਨ ਜਾਇ,ਜਰੈ[3] ਉਰ ਭਾਰੀ।ਦਿਨ ਬੀਤਯੋ ਰਜਨੀ ਭੀ ਜਬਹੀ।ਮਿਲਿਕੈ ਛਲ ਕੀਨੋ ਇਕਤਬਹੀ॥੬੩॥ਖਨਿ[4] ਧਰਨੀ ਬਾਲਕ ਬੈਠਾਯੋ। ਊਪਰ ਤੇ ਇਕਸਾਰ ਬਨਾਯੋ †। ਅਸ ਕਰਿ[5] ਪ੍ਰਭੁ ਸੋਂ ਕਹਯੋ ਬਹੋਰੀ। 'ਚਹਹੁ ਜਿ ਪੂਜਾ ਨਿਜ ਸਭਿ ਠੌਰੀ ॥੬੪ ॥ ਧਰਨੀ ਕੋ ਬੁਲਾਇ ਬਿਨ ਦੇਰੀ । ਬੂਝਿ ਲੇਹੁ ਇਹ ਹੈ ਕਿਸ ਕੇਰੀ ? । ਉੱਤਰ ਦੇਯ ਕਿ–ਹੈਂ ਮੈਂ ਤੇਰੀ–।ਆਪ ਪੁਜਾਵਹੁ,ਕੋਇ ਨ ਫੇਰੀ[6] ॥੬੫॥ ਜੇ ਨਿਜ ਵਿਖੇ ਸ਼ਕਤਿ ਨਹਿੰ ਪਾਵਹਿੰ । ਕਹੁ ਹਮ ਸੰਗ,ਬੁਲਾਇ ਦਿਖਾਵਹਿੰ'। ਸੁਨਿ ਮੁਸਕਾਨੇ ਸ਼੍ਰੀ ਗੁਨਖਾਨੀ । ਤਿਨਕੇ ਸੰਗ ਭਨੀ ਇਮ ਬਾਨੀ ॥ ੬੬॥ 'ਸ਼ਕਤਿਵਾਨ ਏਕੈ ਜਗਤੇਸ਼ਾ। ਹਮਰੇ ਬਿਖੈ ਨ ਪਾਯਤਿ ਲੇਸ਼ਾ। ਅਜ਼ਮਤ ਕੋ ਹੈਂਕਾਰ ਤੁਮਾਰੇ। ਹਮਹਿੰ ਦਿਖਾਵਹੁ,ਦੇਖਨ ਹਾਰੇ'[7]॥੬੭॥ ਸੁਨਿਕੈ ਸਿੱਧਨ ਗਿਰਾ ਉਚਾਰੀ । 'ਜੋ ਧਰਨੀ ਤੂੰ ਅਹੈਂ ਹਮਾਰੀ । ਤੌ ਉੱਤਰ ਦੀਜੈ ਤੂਵਾਰੀ ।–ਮੈਂ ਸਿੱਧਨ ਕੀ–ਕਹਉ ਪੁਕਾਰੀ' ॥ ੬੮ ॥ ਸੁਨਿ ਸਿਸ[8] ਬੋਲਯੋ ਧਰਨ ਮਝਾਰੀ[9]। 'ਮੈਂ ਸਿੱਧਨ ਕੀ ਨਿਤ ਅਨੁਸਾਰੀ'। ਦੁਤਿਯ ਬਾਰ ਸਿਧ ਬੂਝਨ ਲਾਗੇ । ਬੋਲਯੋ ਬਾਲਿਕ ਜਿਉਂ ਕਹਿ[10] ਆਗੈ॥੬੯॥ ਤੀਸਰ ਬਾਰ ਉਦਿਤ ਭਾ[11] ਜਬ ਹੀ। ਪੂਰਬ ਸਤਿਗੁਰ ਬੋਲੇ ਤਬਹੀ। 'ਅਬ ਲੌ ਬੋਲਨ ਉਚਿਤ ਰਹਯੋ ਈ[12]?'। ਸੁਨਤਿ ਭਯੋ ਮਿਰਤਕ ਸਿਸ ਸੋਈ॥੭੦॥ਊੱਤੂ ਨ ਆਯੋ ਬਹੁਰ ਬੁਲਾਏ। ਸਰਬ ਸਿੱਧ ਮਨ ਮਹਿੰ ਬਿਸਮਾਏ । ਕੇਤਿਕ ਚਿਰ ਮਹਿੰ ਮਰਨੋ ਨਿਕਾਰਨੋ।

---

[1]ਕਰ ਲਓ। [2]ਕੋੜੇ ਹੀ। [3]ਸਹਾਰੀ ਨਹੀਂ ਜਾਂਦੀ ਤੇ ਸੜਦੇ ਹਨ। [4]ਪੁੱਟਕੇ। [5]ਇਸ ਤਰ੍ਹਾਂ ਕਰਕੇ। [6]ਕੋਈ ਨਾ ਹਟਾਵੇਗਾ। [7]ਅਸੀਂ ਤਾਂ ਦੇਖਣਹਾਰ ਹਾਂ। [8]ਬਾਲਕ। [9]ਵਿਚੋਂ। [10]ਕਹਿਆ ਸੀ। [11](ਬੋਲਣ) ਲਈ ਤਿਆਰ ਹੋਯਾ। [12]ਅਜੇ ਤੱਕ (ਤੂੰ) ਬੋਲਣ ਜੋਗਾ ਹੀ ਰਹਿ ਗਿਆ ਹੈਂ?

*ਇਹ ਬਿੱਛੂ ਹੁਣ ਤੱਕ ਹੈ, ਫਲ ਮਿੱਠੇ ਹਨ, ਯਾਤਰੂਆਂ ਦੇ ਆਂਦੇ ਹੋਏ ਅਸਾਂ ਆਪ ਖਾਕੇ ਵੇਖੇ ਹਨ। †ਇਸ ਪ੍ਰਕਾਰ ਦੀਆਂ ਠੱਗੀਆਂ ਸਿੱਧ ਲੋਕ ਆਪਣੀਆਂ ਸਿਧੀਆਂ ਦੱਸਣ ਲਈ ਕਰਿਆ ਕਰਦੇ ਸਨ, ਇਸ ਕਰਕੇ ਉਨ੍ਹਾਂ ਦਾ ਧਰਮ ਜਗਤ ਦਾ ਨਿਸਤਾਰਾ ਨਹੀਂ ਸੀ ਰਹਿ ਗਿਆ, ਪਰ ਆਪਣੀ ਪੂਜਾ ਜਗਤ ਤੋਂ ਕਰਵਾਉਣੀ। ਇਹੋ ਪਾਜ ਖੁਹਲ ਕੇ ਸਤਿਗੁਰੂ ਜੀ ਜਗਤ ਨੂੰ ਜਗਤ ਦੇ ਆਪਣੇ ਭਲੇ ਲਈ ਸ਼ੁਭ ਮਾਰਗ ਵਿਚ ਲਾਉਣਾ ਚਾਹੁੰਦੇ ਸਨ।

ਲੱਜਿਤਿ ਹ੍ਵੈ ਸਿੱਧਨ ਬਲ ਹਾਰਜੋ॥੭੧॥ਆਪ ਆਪਨੇ ਆਸਨ ਬੈਸੇ। ਚੋਰ-ਨਾਰਿ ਜਿਉਂ ਭੁਸ਼ਨਿ[1] ਤੈਸੇ।ਪ੍ਰਾਨਨਾਥ ਪੁਨ ਮੰਗਲ ਜੋਊ। ਪ੍ਰਭੁ ਸਮੀਪ ਆਏ ਚਲਿ ਦੋਊ॥੭੨॥ਬਿਨੈ ਪ੍ਰਸ਼ੰਸਾ ਅਧਿਕ ਉਚਾਰੀ।'ਆਪ ਨਿਰੰਜਨ ਮੂਰਤਿ ਧਾਰੀ। ਮੁੰਦਾ ਔਰ ਖਰਾਊਂ ਜੋਊ। ਸਹਤ ਸ਼ਕਤਿ ਗੋਰਖ ਦਿਹੁ ਦੋਊ॥੭੩॥ ਬਾਲਿਕ ਕੋ ਜਿਵਾਇ ਪੁਨ ਦੀਜੈ। ਸ਼੍ਰੀ ਨਾਨਕ ਜੀ ! ਕਰੁਨਾ ਕੀਜੈ। ਨਿਜ ਹੰਕਾਰ ਮੈਂ[2] ਜਾਨਤਿ ਨਾਂਹੀ। ਮੂਰਖ ਬਹੁਰ ਬਹੁਰ ਪਛੁਤਾਹੀਂ[3]॥ ੭੪॥ ਦੋਹਰਾ॥ ਜਾਨਿ ਆਪਨੇ ਈਠ ਦੈ[4] ਬਿਨੈ ਸੁਨੀ ਪੁਨ ਕਾਨ। ਮੁੰਦਾ, ਸ਼ਕਤਿ, ਖਰਾਉਂ ਜੋ ਤੀਨ ਦੀਨ[5] ਤਿਨ ਪਾਨ[6]॥ ੭੫॥ ਬਿਗਸਤਿ ਬੋਲੇ ਬਚਨ ਕੋ ਬਹੁਰੋ ਕ੍ਰਿਪਾਨਿਧਾਨ।'ਸਾਗਰ ਮਹਿੰ ਇਕ ਬੂੰਦ ਜੋ ਪਰੀ ਨ ਪਰੀ ਸਮਾਨ[7]॥੭੬॥ ਚੌਪਈ ॥ਏਹ ਖਰਾਊਂ ਸਿਸ ਸਿਰ ਲਾਵਹੁ। ਤਤਛਿਨ ਤਾਂਕੋ ਜਾਇ ਜਿਵਾਵਹੁ'। ਲੈਕੈ ਉਭੈ[8] ਪ੍ਰਸ਼ੰਸਾ ਕਰਿ ਕੈ। ਗਮਨੇ ਦੋਨਹੁ ਹਰਖ ਉਰ ਭਰਿਕੈ ॥੭੭॥ਲੀਨੀ ਮੁੰਦ੍ਰਾ ਬਹੁਰ ਖਰਾਊਂ।ਗੋਰਖ ਮੈਂ ਭਾ ਸ਼ਕਤਿ ਪ੍ਰਭਾਊ[9]। ਸਿਸ ਕੇ ਸੀਸ ਛੁਹਾਇ ਜਿਵਾਯੋ। ਆਨ ਥਾਨ ਚਲਿਨੋ ਮਨ ਭਾਯੋ ॥੭੮॥ ਸਭਿ ਮਿਲਿ ਕਹੀ'ਅਦੇਸ਼ ਅਦੇਸ਼'।ਇੱਛਾ ਚਾਰੀ[10] ਗਏ ਸੁਦੇਸ਼'[11]। ਏਕ ਦਿਵਸ ਸ਼੍ਰੀ ਨਾਨਕ ਰਹੇ।ਭੋਰ ਭਈ ਚਲਿਨੋ ਮਨ ਚਹੇ॥੭੯॥ਗੋਰਖ-ਮਤਾ ਹਟਾਯੋ ਨਾਮੂ।ਨਾਨਕਮਤਾ ਰਾਖਿ ਅਭਿਰਾਮੂ*।ਬਹੁਰੋ ਸ਼੍ਰੀਗੁਰ ਕੀਨਿ

---

[1]ਚੋਰ ਦੀ ਤੀਵੀਂ ਵਾਂਙ ਚੁਪ। [2]ਹੰਕਾਰ ਵਿਚ। [3]ਦੇਹਾਂ ਨੂੰ ਆਪਣੇ ਪਿਆਰੇ ਜਾਣਕੇ। [4]ਤਿੰਨੇ ਦੇ ਦਿੱਤੀਆਂ। [5]ਤਿਨ੍ਹਾਂ ਦੇ ਹੱਥ (ਵਿਚ)। [6]ਪਈ ਕਿ ਨਾ ਪਈ ਇਕ ਤੁੱਲ ਹੈ। [7]ਦੋਵੇਂ। [8]ਪ੍ਰਤਾਪ। [9]ਇੱਛਾ ਅਨੁਸਾਰ ਵਿਚਰਨ ਵਾਲੇ। [10]ਆਪਣੇ ਦੇਸ਼।

*ਬੋਲੀ ਤੋਂ ਬਿਹਾਰੀ ਪੁਰ ਦੀ ਧਰਮਸਾਲ ਦੇ ਮਹੰਤ ਜੀ ਤੋਂ ਹੇਠ ਲਿਖਿਆ ਪਤਾ ਪ੍ਰਾਪਤ ਹੋਇਆ ਹੈ:—ਨਾਨਕ ਮਤਾ ਪੀਲੀ ਭੀਤ ਦੇ ਨੇੜੇ ਹੈ। ਪੀਲੀ ਭੀਤ ਤੋਂ ਤਨਕ ਪੁਰ ਜੋ ਰੇਲ ਜਾਂਦੀ ਹੈ ਉਸ ਤੇ ਖਟੀਮਾ ਸਟੇਸ਼ਨ ਹੈ, ਜਿਥੋਂ ਅੱਠ ਦਸ ਮੀਲ ਤੇ ਨਾਨਕ ਮਤਾ ਹੈ, ਸਾਰੀ ਘੋੜੇ ਦੀ ਹੈ। ਰਸਤਾ ਬਰਸਾਤ ਵਿਚ ਖਰਾਬ ਹੈ। ਜੰਗਲ ਵਿਚ ਬਨ ਪਸ਼ੂਆਂ ਦਾ ਭੈ ਹੈ। ਮਿੱਠੇ ਰੇਠੇ ਦਾ ਟਿਕਾਣਾ ਨਾਨਕ ਮਤੇ ਤੋਂ ਭੀ ਬੀਸ ਕੁ ਮੀਲ ਪਰੇ ਪਹਾੜ ਦੁਖ ਬਨ ਵਿਚ ਹੈ। ਇਸ ਰਸਤੇ ਵਿਚ ਸ਼ੇਰ ਬਘਿਆੜ ਪੈਂਦੇ ਹਨ, ਰਾਹ ਬੜਾ ਖਰਾਬ ਹੈ। ਸ਼ ਹੈ ਕਿ ਰੇਠੇ ਦੇ ਉਸ ਪੁਰਾਣੇ ਗੁਰ ਨਾਨਕ ਦੇ ਮਿੱਠੇ ਕੀਤੇ ਦਰਖਤ ਤੋਂ ਬੀਜ ਭਿਰ ਖਿਲਰਕੇ ਹੋਰ ਦਰਖਤ ਭੀ ਮਿੱਠੇ ਰੇਠੇ ਦੇ ਹੋਏ ਹਨ। ਨਾਨਕ ਮਤੇ ਤੇ ਰੇਠੇ ਦਾ ਜ਼ਿਲਾ ਨੈਨੀਤਾਲ ਹੈ। ਖਟੀਮਾ ਸਟੇਸ਼ਨ ਪੀਲੀਭੀਤ ਦੇ ਜ਼ਿਲੇ ਵਿਚ ਹੈ। ਇਸ ਬਿੱਛ ਬਾਬਤ ਵਿਸ਼ੇਸ਼ ਹਾਲ ਪੜ੍ਹੋ, ਰਾਸ ਪੰਜਵੀਂ ਅੰਸੂ ੨੮ ਅੰਕ ੨੭ ਦੀ ਹੇਠਲੀ ਟੂਕ।

ਪਯਾਨ॥ਕਾਰਨ ਇਹੀ ਕਰਨ ਕਲਜਾਨ॥੯੦॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾ
ਗ੍ਰੰਥੇ ਉਤਰਾਰ੍ਧੇ 'ਸਿੱਧਨ ਕੋ ਮੇਲ' ਪ੍ਰਸੰਗ ਬਰਨਨੰ ਨਾਮ ਬੀਸਮੋ ਅਧਜਾਯ ॥ ੨੦ ॥

੨੧. [ਸ਼ਾਰਦਾ ਮੰਗਲ। ਦਿੱਲੀ ਵਿਖੇ ਹਾਥੀ ਜਿਵਾਲਣਾ ਤੇ ਮਰਦਾਨੇ ਦੀ ਪੂਜਾ ਕਰਵਾਉਣੀ]

ਭੁਯੰਗ ਪ੍ਰਯਾਤ ਛੰਦ।

ਨਮੋ ਚੰਡਿਕਾ ਮੰਡਿਕਾ ਸਰਬ ਲੋਕਾ। ਪ੍ਰਸੀਦੇ ਸਦਾ ਦਾਸ ਦੇਤੀ ਅਸ਼ੋਕ
ਹਤੇ ਦੈਂਤ ਬ੍ਰਿੰਦੰ ਰਖਨੋ ਬੱਜ੍ਰਪਾਨੀ। ਕਰੋ ਗ੍ਰੰਥ ਪੂਰੰ ਨਮੋ ਬਾਕਬਾਨੀ॥੧

{ ਮੰਡਿਕਾ=ਦੇਖੋ ਪੂਰਬਾਰਧ ਅਧਜਾਯ ੧ ਅੰਕ ੨।
ਪ੍ਰਸੀਦੇ=ਪਸੀਜਕੇ, ਕ੍ਰਿਪਾਲ ਹੋਕੇ, ਤੁੱਠਕੇ।
ਅਸ਼ੋਕਾ=ਅ+ਸ਼ੋਕ=ਸ਼ੋਕ ਰਹਤਤਾ, ਪ੍ਰਸੰਨਤਾ। }

ਅਰਥ—ਸਾਰੇ ਲੋਕਾਂ ਨੂੰ ਸਵਾਰਣ ਵਾਲੀ, ਹੇ ਤੇਜ ਸ੍ਵਰੂਪ! (ਤੈਨੂੰ) ਨਮਸਕਾਰ ਹੋਵੇ, (ਜਦ) ਤੁੱਠੇਂ 'ਸ਼ੋਕ ਰਹਿਤ ਹੋ ਜਾਣ' ਦੀ ਦਾਤ ਸਦਾ ਦਾਸ ਨੂੰ ਦੇਂਦੀ ਹੈਂ, (ਤੂੰ) ਇੰਞ ਨੂੰ (ਉਸ ਦੇ ਸ਼ਤ੍ਰੂ) ਦੈਂਤ ਮਾਰਕੇ ਬਚਾ ਲਿਆ, (ਹੇ ਸਰਸ੍ਵਤੀ ਮੇਰੇ ਵਿਘਨਾਂ ਹਤਕੇ, ਮੇਰਾ ਵੀ) ਗ੍ਰੰਥ ਸੰਪੂਰਨ ਕਰੋ, ਮੈਂ ਤੈਨੂੰ ਨਮਸਕਾਰ ਕਰਦਾ ਹਾਂ।

ਸ਼੍ਰੀ ਬਾਲਾ ਸੰਪੁਰੁ ਵਾਚ ॥ ਚੌਪਈ ॥ ਸ਼੍ਰੀ ਅੰਗਦ! ਸੁਨਿ ਕਥਾ ਮਹਾਨੀ। ਤਹਿ ਗਮਨ ਕੀਨ ਗੁਨਖਾਨੀ। ਦਿੱਲੀ ਨਗਰ ਬਿਸਾਲ ਬਸੇਰਾ। ਉਪਬਨ ਬਿਖੈ ਆਨਿ ਕਿਯ ਡੇਰਾ ॥ ੨॥ ਗਾਵਨ ਲਗਾ ਸ਼ਬਦ ਮਰਦਾਨਾ। ਸੁਨਿ ਪ੍ਰੇਮ ਮਹਿੰ ਮਗਨ ਮਹਾਨਾ ਰੁਚਿਰ ਰਾਗ ਕਰਿਕੈ ਧੁਤਪ੍ਰੀਤੇ।ਤ੍ਰਿਸ਼ਨ ਬਹੁ ਮਹੂਰਤ ਬੀਤੇ ॥ ੩ ॥ ਪਾਤਿਸ਼ਾਹਿ ਕੋ ਕੁੰਚਰ[1] ਭਾਰੀ। ਮ੍ਰਿਤਕ ਹੁਤੋ ਤਿ ਬਾਜ਼ ਮਝਾਰੀ। ਰੋਇ ਮਹਾਵਤ ਊਚ ਪੁਕਾਰਤਿ।ਹੇਤੁ ਜੀਵਕਾ ਦੁਖ ਮ ਆਰਤ[2]॥੪॥ਦੀਨ ਭਏ ਬਿਰਲਾਪਤਿ ਐਸੋ।ਕਿਰਪਨ ਦਰਬ ਜਾਇ ਕਿ ਜੈਸੇ। ਅਵਲੋਕਯੋ ਜਬਹੀ ਤਿਨ ਤਾਈਂ।ਕਰੁਨਾਨਿਧਿ ਉਰ ਕਰੁਨਾ ਛਾ ॥੫॥ ਬ੍ਰੂਝਨ ਲਗੇ[3] ਕੌਨ ਦੁਖ ਭਾਰੀ?। ਜਿਸਤੇ ਤੁਮ ਰੋਵਹੁ ਧ੍ਰਿਤ ਹਾਰ[4] ਕਿਨ ਮਾਰੇ ਕੈ* ਖੋਸਨ ਕੀਨੇ[5] ? । ਨਿਜ ਕਰਮਨ ਗਤਿ ਲੇਹੁ ਚੀਨੇ[6]॥੬॥ ਸੰਤ ਸਰੂਪ ਜਾਨਿ ਮਨ ਸੋਊ।ਬੰਦਨ ਕਰੀ ਬੰਦਿ ਕਰ ਦੋਊ। ਬਿਨਤੀ ਉਸਤਤਿ ਕੇ ਮਧ ਸਾਨੀ[7]। ਬੋਲੇ ਅਤਿਸ਼ੈ ਆਤੁਰ ਬਾਨੀ ॥ ੭ ॥ ਦੋਹਰਾ ॥ 'ਸੁਨਹੁ ਬ੍ਰਿਥਾ ਦਰਵੇਸ਼ ਜੀ ! ਕੁੰਚਰ ਹੁਤੋ ਮਹਾਨ । ਰੋਗਿ ਭ ਅਬ ਮਰਿ ਗਯੋ ਕੋਇ ਨ ਸਕਯੋ ਪਛਾਨ॥੮॥ਚੌਪਈ ॥ ਹੁਤੋ ਮਹਾਵਤ ਹ

[1]ਬਲ। [2]ਹਾਥੀ। [3]ਦੁਖੀ। [4]ਧੀਰਜ ਹਾਰਕੇ। [5]ਯਾ (ਕਿਸੇ ਨੇ) ਲੁੱਟ ਲਿਆ ਹੈ। [6]ਆਪ ਕਰਮਾਂ ਦੀ ਗਤਿ ਨਹੀਂ ਪਛਾਣਦੇ ਹੋ ? [7]ਵਿੱਚ ਮਿਲੀ ਹੋਈ। *ਪਾ:—ਕਿਨ।

ਤਿਸ ਕੇਰੇ। ਚਲਤਿ ਹੁਤੀ ਗੁਜ਼ਰਾਨ ਘਨੇਰੇ। ਮ੍ਰਿੱਤੂ ਭਏ ਹਟਿ ਗਾ ਰੁਜ਼ਗਾਰਾ। ਕਿਉਂ ਪਾਲਨ ਹੈ ਮਮ ਪਰਵਾਰਾ ॥ ੯ ॥ ਔਰ ਉਪਾਇ ਨ ਜਾਨੋਂ ਕੋਊ। ਰੋਜ਼ੀ ਜਿਹ ਤੇ ਪੈਦੇ ਹੋਊ। ਇਸ ਦੁਖ ਤੇ ਹਮ ਰੋਵਤਿ ਬੈਸੇ। ਗੁਜ਼ਰ ਹਮਾਰੀ ਚਲਿਹੈ ਕੈਸੇ?'॥੧੦॥ਦੋਹਰਾ॥ਸ਼੍ਰੀ ਗੁਰ ਕਹੈਂ,'ਨ ਚਿੰਤ ਕਰਿ ਸਭਿ ਕੋ ਦੈ ਕਰਤਾਰ। ਜਿਤੇ ਬਹਾਨੇ ਜਗਤ ਕੇ ਕਰਨ ਹਾਰ ਇਕ ਧਾਰਿ॥੧੧॥ ਚੌਪਈ॥ਕੁੰਚਰ ਹਿਤ ਰੋਵਹੁ ਤੁਮ ਨਾਂਹੀ॥ਸਿਮਰਹੁ ਨਾਮ ਪ੍ਰਭੂ ਮਨ ਮਾਂਹੀ॥ਜੋ ਜਨਾਵਤਿ ਮਾਰਤਿ ਹੈ ਸੋਊ॥ਵਾਹਿਗੁਰੂ ਇਕ ਅਵਰ ਨ ਕੋਊ॥੧੨॥ਸੋਦੇਵਤਿ ਸਭਿ ਕੋ ਰੁਜ਼ਗਾਰਾ। ਔਰ ਬਹਾਨਾ ਕਰਹਿ ਤੁਮਾਰਾ[1]ਮਿਸ[2] ਕਰਿਕੈ ਦੇਵਤਿ ਨਿਤ ਰੋਜ਼ੀ। ਲਖਹਿ ਸੰਤ ਸ਼੍ਰੀ ਪ੍ਰਭੂ ਕੇ ਖੋਜੀ' ॥੧੩॥ ਐਸੇ ਸੁਨੇ ਮਹਾਵਤ ਬੈਨ॥ਪੂਰਨ ਸੰਤ ਲਖੇ ਸੁਖਦੈਨ॥ਹਾਥ ਬੰਦਿਪੁਨ ਬਚਨ ਉਚਾਰੇ।'ਕਿਉਂ ਹੋਵੈ ਮਨ ਸ਼ਾਂਤਿ ਹਮਾਰੇ ॥੧੪॥ ਦੋਹਰਾ॥ਰੋਜ਼ੀ ਹਮਰੀ ਆਜ ਤੇ ਭਈ ਬੰਦ ਦਰ ਸ਼ਾਹਿ*। ਤੁਮ ਤੇ ਸਭਿ ਕੁਛ ਹੋਤਿ ਹੈ ਸੰਤਹੁ ਬੇ ਪਰਵਾਹ ! ॥੧੫॥ ਚੌਪਈ ॥ ਜਿਉਂ ਚਾਕਰ ਹਮ ਹੈਂ ਪਤਿਸ਼ਾਹਿ। ਤਿਉਂ ਖ਼ੁਦਾਇ ਸੇਵਕ ਤੁਮ ਆਹਿ। ਹਮਰੋ ਕਾਜ ਅਟਕ ਜੋ ਜਾਈ॥ਬਿਨੈ ਕਰਤਿ ਅੱਗ੍ਰਜ ਨਿਜ ਰਾਈ[3] ॥੧੬॥ ਕਰ ਜੋਰਹਿਕਰਿਵਾਵਹਿ ਕਾਜਾ॥ਮਾਨਹਿ ਸੇਵਕ ਕੀ ਸ਼ੁਭ ਰਾਜਾ॥ਹੈ ਤੁਮਰੋ ਪਤਿਸ਼ਾਹਿ ਖ਼ੁਦਾਇ। ਤਿਹ ਤੇ ਕਹਿ ਗਜ ਇਹੀ ਜਿਵਾਇ ॥ ੧੭॥ ਮਾਨਹਿ ਬਚ ਤੁਮਰੋ ਕਰਤਾਰਾ॥ਕਰਹੁ ਸੰਤ ਜੀ ! ਇਹ ਉਪਕਾਰਾ। ਦਰਵੇਸ਼ਨ ਕੀ ਬਾਨ[4] ਦਯਾਲਾ। ਹਮ ਤੇ ਅਪਰ ਨ ਦੁਖੀ ਬਿਸਾਲਾ' ॥ ੧੮ ॥ ਦੋਹਰਾ॥ਦੀਨ ਭਯੋ ਬੰਦਨ ਕਰਤਿ ਬਾਰ ਬਾਰ ਸਿਰ ਨਾਇ।ਦੇਖਿ ਮਹਾਵਤ ਕੀ ਦਸ਼ਾ ਬਿਗਸੇ ਪ੍ਰਭੂ ਸੁਖਦਾਇ ॥ ੧੯ ॥ ਚੌਪਈ ॥ ਹੁਇ ਕ੍ਰਿਪਾਲ ਕਹਿ ਗੁਨੀ ਗਹੀਰੂ। 'ਆਨਹੁ ਏਕ ਘਟਾ[5] ਭਰਿ ਨੀਰੂ'। ਗਯੋ ਬੇਗ ਤਿਹ ਭਰਿ ਕਰਿ ਆਨਾ। ਮਰਦਾਨੇ ਸੋ ਬਚਨ ਬਖਾਨਾ॥੨੦॥ 'ਸੱਤਿਨਾਮ ਕਹਿ ਇਹ ਘਟ ਲੀਜੈ। ਮ੍ਰਿਤੁ ਮਤੰਗ ਪਰ ਛਿਰਕਨ ਕੀਜੈ'। ਆਇਸੁ ਪਾਇ ਘਟਾ ਕਰ ਲਯੋ। ਕੁੰਚਰ ਕੇ ਸਮੀਪ ਚਲਿ ਗਯੋ॥੨੧॥ ਵਾਹਿਗੁਰੂ ਕਹਿ ਛਿਰਕਾ ਦੀਨੋ। ਗਜ ਸਰੀਰ ਕੋ ਭੇਵਨ ਕੀਨੋ। ਪ੍ਰਾਨ ਪਰੇ ਜੀਵਨੇ ਤਤਕਾਲਾ। ਭਯੋ ਮਹਾਵਤ ਹਰਖ ਬਿਸ਼ਾਲਾ ॥੨੨॥ ਬਾਰ ਬਾਰ ਪਦ ਬੰਦਨ ਕਰਿਹੀ।

[1]ਬਹਾਨਾ। [2]ਪਾਤਸ਼ਾਹ ਦੇ ਘਰੋਂ। [3]ਆਪਣੇ ਰਾਜੇ ਦੇ। [4]ਸੁਭਾਵ, ਆਦਤ। [5]ਘੜਾ।

*ਸੇ ਪਾਠ–ਦਰਸਾਹਿ–ਹੋਵੇ, ਤਾਂ ਅਰਥ ਹੋਵੇਗਾ–ਦਿੱਸਦੀ ਹੈ।

ਉਸਤਤਿ ਕੇ ਮੁਖ ਬਚਨ ਉਚਰਿਗੀ। ਜਾਇ ਕਹੀ ਪਤਿਸ਼ਾਹਿ ਅਗਾਰੀ। 'ਮਰਨੋ ਸੁ ਜੀਵਨੋ ਕੁੰਚਰ ਭਾਰੀ ॥੨੩॥ ਇਹ ਫਕੀਰ ਹੈ ਆਪ ਖ਼ੁਦਾਇ। ਬਿਨੈ ਸੁਨੀ ਤਿਨ ਦਿਯੋ ਜਿਵਾਇ'।ਇਉਂ ਸੁਨਿਕੈਬਿਸਮਾਦੋ ਸਭਿਹੀ।ਦਰਸ਼ਨ ਕਰਨ ਉਦਿਤ ਭਾ ਤਬਹੀ॥੨੪॥ਕਾਜ਼ੀ ਸੰਗ ਲਿਯੇ ਪਤਿਸ਼ਾਹੁ।ਚਲਿ ਆਏ ਸ਼੍ਰੀ ਨਾਨਕ ਪਾਹੁ। ਕਰਿ ਪਦ ਬੰਦਨ ਗੁਰ*ਢਿਗ ਬੈਸੇ।ਕਾਜ਼ੀ ਬਚਨ ਕਹੇ ਤਬ ਐਸੇ ॥੨੫॥ 'ਹੋਤ ਮਹਾਵਤ ਹਾਥੀ ਜੋਊ। ਜੀਵਾਯੋ ਤੁਮ ਨੈ ਹੀ ਸੋਊ?।ਸੁਨਿ ਕੈ ਰਾਵਰਿ ਸਿਫਤ ਘਨੇਰੀ।ਦਰਸ਼ਨ ਹਿਤ ਆਏ ਬਿਨਦੇਰੀ' ॥੨੬॥ਕਾਜ਼ੀ ਕੀ ਦਿਸ਼ ਦੇਖਿ ਗੁਸਾਈਂ।ਬਾਨੀ ਨਿਰਹੰਕਾਰ ਅਲਾਈ। 'ਹਮ ਹੈਂ ਕੌਣ ਮ੍ਰਿਤਕ ਜੀਵਾਰਹਿੰ। ਇਕ ਕਰਤਾਰ ਜਿਵਾਵਹਿ ਮਾਰਹਿ ॥੨੭॥ ਤਿਸ ਬਿਨ ਔਰ ਸ਼ਕਤਿ ਕਿਸ ਮਾਂਹੀ। ਬਨਾਪਕ ਕਲਾ ਦੇਖੀਯਤਿ ਜਾਂਹੀ[1]। ਕਾਜ਼ੀ ਕਹੇ'ਸ਼ਕਤਿ ਜੇ ਧਾਰਹੁ।ਮੁਖ ਤੇ ਕਹਿ ਅਬ ਕੈ ਗਜ ਮਾਰਹੁ ॥੨੮॥ ਜੇ ਤੁਮ ਕਹੈ ਗਯੋ ਮਰਿ ਕੁੰਚਰ।ਤੌ ਜਾਨੈਂ'ਪ੍ਰਤੱਖ ਕਲਾਧਰਿ'।ਸੁਨਿਪ੍ਰਭੁ ਬੋਲੇ ਸਹਿਜ ਸੁਭਾਇ। 'ਜਿਉਂ ਖ਼ੁਦਾਇ ਕੀ ਹੋਇ ਰਜਾਇ' ॥੨੯॥ ਤਤਛਿਨ ਕੁੰਚਰ ਗਿਰਨੋ ਬਹੋਰੀ। ਪਰਨੋ ਮ੍ਰਿਤਕ ਹੁਇ ਤਿਸਹੀ ਠੌਰੀ। ਪਾਤਿਸ਼ਾਹਿ ਕੇ ਬੈਠਨੋ ਤੀਰ[2]। ਹੁਤੋ ਨਜ਼ਾਮਦੀਨ ਇਕ ਪੀਰ॥੩੦॥ ਤਿਨ ਕਾਜ਼ੀ ਸੋਂ ਬਚਨ ਉਚਾਰੇ।'ਇਹ ਖ਼ੁਦਾਇ ਹੈ ਨਰ ਤਨ ਧਾਰੇ। ਬਚਨ ਬਿਫਲ[3]ਇਹ ਕੋ ਨਹਿੰ ਹੋਇ।ਸ਼ਰਧਾ ਧਰਿ,ਦੁਖ ਲਗੈ ਨ ਕੋਇ'॥੩੧॥ ਪੁਨ ਕਾਜ਼ੀ ਕਹਿ 'ਦੇਹੁ ਜਿਵਾਇ। ਤੌ ਜਾਨੋਂ ਮੈਂ ਆਪ ਖ਼ੁਦਾਇ'। ਸੁਨਿ ਗੁਨ ਐਨ ਸੁ ਬੈਨ ਉਚਾਰੇ। 'ਸੰਤ ਬਚਨ ਕੇ ਜੇਊ ਮਾਰੇ ॥ ੩੨ ॥ ਤਿਨ ਕੋ ਕੋਇ ਨ ਸਕੈ ਜਿਵਾਇ। ਮੇਟੀ ਜਾਇ ਨ ਕਬਹਿ ਰਜਾਇ । ਈਸ਼ੁਰ ਆਇਸੁ[4] ਸੰਤ ਹਟਾਵੈ। ਸੰਤ ਕਹੇ ਕੋ ਕੌਨ ਮਿਟਾਵੈ ॥ ੩੩ ॥ ਦੋਹਰਾ ॥ ਜੈਸੇ ਜਗ ਅੰਧਾ ਕਰਨੋ ਮਾਯਾ ਸੰਗ ਭੁਲਾਇ†। ਸਤਿਗੁਰ ਬਚਨ ਸੁਚੇਤ ਕਰਿ ਦੇਵਹਿ ਨਾਮ ਦ੍ਰਿੜ੍ਹਾਇ ॥ ੩੪ ॥ ਚੌਪਈ ॥ ਜਿਸਕੋ ਚਾਹੈਂ ਕਰੈਂ ਉਧਾਰਾ । ਬੈਧਨ ਦੇਹਿ ਸਰਬ ਨਿਰਵਾਰਾ। ਜਿਉਂ ਅੰਬ੍ਰੀਕ ਭਗਤ ਢਿਗ ਆਯੋ[5]। ਦੁਰਬਾਸ਼ਾ ਉਰ ਕ੍ਰੋਧ ਬਢਾਯੋ ॥੩੫॥ ਤਪਤ ਚੱਕ੍ਰ ਤਿਹ ਪੀਛੈ ਲਾਗਨੋ। ਜਰਤਿ[6]ਅੰਗ ਉਰ ਛਰ ਕਰਿ ਭਾਗਨੋ। ਸ਼ਸ਼ਿ[7] ਸਵਿਤਾ[8] ਨਹਿੰ ਰਾਖਨੋ ਜਿਸ਼ਨੂੰ[9]।ਦ੍ਰੁਹਣ[10]

---

[1]ਜਿਸ ਦੀ। [2]ਪਾਸ। [3]ਬਿਅਰਥ। [4]ਈਸ਼ੁਰ (ਦੀ) ਆਗਯਾ। [5]ਪਾਸ ਆਯਾ (ਦੁਰਬਾਸ਼ਾ)। [6]ਸੜਦੇ। [7]ਚੰਦ੍ਰਮਾ। [8]ਸੂਰਜ। [9]ਵਿਸ਼ਨੂੰ। [10]ਦ੍ਰੁਹਮ। *ਪਾ:—ਪ੍ਰਭੁ। †ਪਾ:—ਲੁਭਾਇ।

ਗਿਰੀਸ਼[1] ਗਯੋ ਢਿਗ ਬਿਸ਼ਨੂੰ ॥ ੨੬ ॥ ਇਕ ਛਿਨ ਰਾਖਿ ਸਕਯੋ ਨਹਿ ਕੋਊ।ਕੂਪ[2] ਸ਼ਰਨ ਆਯੋ ਪੁਨ ਸੋਊ।ਜਰਤਿ ਚੱਕ੍ਰ ਤੇ ਤਾਂਹਿ ਉਬਾਰਾ। ਇਉਂ ਸੰਤਨ ਕੀ ਸਿਫ਼ਤ ਅਪਾਰਾ* ॥੨੭॥ ਦੋਹਰਾ ॥ ਕਰਨੋ ਏਕੰਕਾਰ[3] ਜੋ, ਸੰਤ 'ਸੁ ਦੇਤਿ ਹਟਾਇ। ਸੰਤਨ ਕੇ ਜੋ ਬਚਨ ਹੈਂ ਕੋਇ ਨ ਸਕਹਿ ਮਿਟਾਇ'॥ ੨੮॥ਚੌਪਈ॥ ਗੁਨਖਾਨੀ ਕੇ ਬੈਨਨ ਸੁਨਿਕੈ। ਬੰਦਨ ਕਰਹਿੰ ਚਰਨ,ਗੁਰ ਗੁਨਿ ਕੈ। ਪੀਰ ਨਿਜ਼ਾਮਦੀਨ ਕਰ ਜੋਰੀ। ਬੋਲਨੋ ਹੂੰ ਕਰਿ ਦੀਨਬਹੋਰੀ॥ ੨੯॥ 'ਸਭਿ ਹੀ ਸ਼ਰਨ ਤੁਮਾਰੀ ਆਏ। ਅਬ ਪੁਨ ਕੁੰਚਰ ਦੇਹੁ ਜਿਵਾਏ। ਤਵ ਖੁਦਾਇ ਮੈਂ ਭੇਦ ਨ ਕੋਊ।ਚਹਹੁ ਜੁ ਉਰ ਮਹਿੰ ਕਰਿ ਹੋ ਸੋਊ'॥੩੦॥ ਬੋਲੇ ਪ੍ਰਭੁ 'ਉਠਹੁ ਮਰਦਾਨਾ। ਛਿਰਕਹੁ ਜਲ ਤੁਮ ਲੈ ਨਿਜ ਪਾਨਾ।ਕਹੋ ਪੀਰ ਕੇ ਅਬ ਕੀ ਵਾਰੀ। ਦੇਹਿੰ ਜਿਵਾਇ ਮਰਨੋ ਗਜ ਭਾਰੀ' ॥੩੧॥ ਦੋਹਰਾ ॥ ਉਠਤਿ ਭਯੋ ਤਤਕਾਲ ਪੁਨ ਜਲ ਲੈ, ਕਹਿ 'ਸਤਿਨਾਮ'। ਛਿਰਕੋ ਤੇ

---

[1]ਸ਼ਿਵ। [2]ਅੰਮਰੀਕ ਦੀ। [3]ਪਰਮੇਸ਼ੁਰ ਦਾ ਕੀਤਾ ਹੋਇਆ।

*ਇਹ ਭਗਤੀ ਮਾਰਗ ਦਾ ਅਸੂਲ ਦੱਸਿਆ ਨੇ, ਇਹੁ ਅਸੂਲ ਮੁਸਲਮਾਨ ਸੂਫੀ ਫਕੀਰਾਂ ਵਿਚ ਬੀ ਹੈ। ਸ਼ੱਮਸ ਤਬਰੇਜ਼ ਨੈ ਮੋਏ ਲੜਕੇ ਨੂੰ ਜਿਵਾਵਨ ਵਾਸਤੇ 'ਕੁੰਮ ਬਿਜ਼ਨੀ' ਕਿਹਾ ਸੀ, ਅਰਥਾਤ 'ਉਠ ਮੇਰੇ ਹੁਕਮ ਨਾਲ' ਤੇ ਕਾਜ਼ੀਆਂ ਉਸ ਨੂੰ ਕਾਫਰ ਕਰਾਰ ਦਿੱਤਾ ਸੀ ਕਿ ਉਸ ਨੇ 'ਕੁੰਮ ਬਿਜ਼ਨਿਲਾ' 'ਉਠ ਅੱਲਾ ਦੇ ਹੁਕਮ ਨਾਲ' ਕਿਉਂ ਨਹੀਂ ਕਿਹਾ। ਸ਼ਮਸ ਤਬ੍ਰੇਜ਼ ਨੈ ਬੀ ਇਹੋ ਕਾਰਣ ਦੱਸਿਆ ਸੀ, ਕਿ ਅੱਲਾ ਦਾ ਹੁਕਮ ਬਦਲ ਨਹੀਂ ਸਕਦਾ, ਹਾਂ ਫਕੀਰ ਜੋ ਉਸ ਨਾਲ ਜੁੜ ਰਿਹਾ ਹੈ, ਆਪਣੇ ਲਾਡ ਵਿਚ ਜਿਵਾ ਦੇਵੇ ਤਾਂ ਪਿਆਰੇ ਪੁੱਤ੍ਰ ਦੇ ਕੀਤੇ ਵਾਂਙੂ ਪਿਤਾ ਪਰਮੇਸ਼ੁਰ ਝੱਲ ਲੈਂਦਾ ਹੈ। ਕਵਿ ਜੀ ਏਥੇ ਭਗਤੀ ਦੇ ਅਸੂਲ ਨੂੰ ਦੱਸਕੇ ਗੁਰੂ ਨਾਨਕ ਦੇਵ ਜੀ ਦੀ ਇਸ ਤੋਂ ਬੀ ਮਹਾਨ ਸ਼ਕਤੀ ਦੱਸਦੇ ਹਨ ਕਿ ਉਹ ਫਕੀਰ ਦੇ ਹੁਕਮ ਨਾਲ ਮਰੇ ਨੂੰ ਬੀ ਜਿਵਾ ਸਕਦੇ ਹਨ। ਉਹਨਾਂ ਨੂੰ ਅਪਾਰ ਸ਼ਕਤੀ ਦਾ ਮਾਲਕ ਗੋਬਿੰਦ ਰੂਪ ਕਵਿ ਜੀ ਦੇਖ ਰਹੇ ਹਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਗੁਰੂ ਜੀ ਦੀ ਸ਼ਕਤੀ ਬਾਬਤ ਵਾਕ ਹੈ:—

ਸਤਿਗੁਰੁ ਮੇਰਾ ਮਾਰਿ ਜੀਵਾਲੈ ॥ [ਭੈਰਉ ਮਹਲਾ ੫

ਫਿਰ ਕਵਿ ਜੀ ਇਹ ਬੀ ਦੱਸਦੇ ਹਨ ਕਿ ਗੁਰੂ ਜੀ ਇਹ ਗਲ ਨਹੀਂ ਆਖਦੇ ਕਿ ਮੇਰੇ ਹੁਕਮ ਨਾਲ ਜੀਵਿਆ ਹੈ, ਜਿਵਾਲ ਕੇ ਫਿਰ ਨਿੰਮ੍ਰਤਾ ਵਿਚ ਫੁਰਮਾਉਂਦੇ ਹਨ:—

'ਹਮ ਹੈਂ ਕੌਣ ਮ੍ਰਿਤਕ ਜੀਵਾਰਹਿੰ ।
ਇਕ ਕਰਤਾਰ ਜਿਵਾਵਹਿ ਮਾਰਹਿ' ॥੨੭॥

ਜੀਵਨੋ ਤੁਰਤ* ਜੋ ਕੁੰਚਰ ਅਭਿਰਾਮ ॥ ੪੨ ॥ ਚੌਪਈ ॥ ਕੌਤਕ ਦੇਖਿ ਬਿਸਮ ਭੇ ਸਭਿਹੀ।ਬਾਰ ਬਾਰ ਬੰਦਹਿ ਪਦ ਤਬਿਹੀ। ਕਹਿਨ ਲਗੇ'ਨਿਜ ਦਿਹੁ ਉਪਦੇਸ਼ਾ। ਤੁਮ ਖ਼ੁਦਾਇ ਤਨ ਧਰਿ ਦਰਵੇਸ਼ਾ' ॥੪੩॥ਸ਼੍ਰੀਗੁਰ ਭਨੈਂ 'ਸੁਨਹੁ ਪਤਿਸ਼ਾਹਿ। ਧਰਮ ਨਸਾਇ ਕੀਜੈ ਚਿਤ ਚਾਹਿ। ਕਾਜ਼ੀ ! ਨਹਿੰ ਰਿਸ਼ਵਤ ਕਬ ਲੀਜੈ। ਰਾਖਹੁ ਧਰਮ ਨ ਕਿਹ ਦੁਖ ਦੀਜੈ ॥ ੪੪ ॥ ਸਭਿ-ਸੰਗਤਿ ਮਿਲਿ ਸੇਵਾ ਕਰਨੀ।ਮਨ ਮਲੀਨਤਾ ਸਕਲੀ ਹਰਨੀ'।ਸੱਤਿਨਾਮ ਸਿਮਰਹੁ ਦਿਨ ਰਾਤੀ। ਹਿਰਦੇ ਸ਼ਰਧਾ ਧਰਿ ਭਲਿ ਭਾਂਤੀ ॥੪੫॥ ਦੋਹਰਾ ॥ ਹਿਤ ਖ਼ੁਦਾਇ ਦਸ਼ਵੰਧ ਦੇ ਕੀਜੈ ਧਰਮ ਨਿਆਇ। ਗਤਿ ਪ੍ਰਾਪਤਿਹੋਵਹਿ ਤੁਮਹਿ ਇਸ ਬਿਧਿ ਕਿਰਤ ਕਮਾਇ'॥੪੬॥ ਚੌਪਈ॥ ਅਸ ਉਪਦੇਸ਼ ਦੀਨ ਤਿਨ ਨੀਕ।ਕਰਿ ਸੰਤੋਖ ਤਹਾਂ† ਸਭਿ ਹੀਕ।ਬਿਦਾ ਭਏ ਤਿਨ ਤੇ ਬਰਿ-ਆਈ।ਗਮਨ ਕੀਨ ਮਾਰਗ ਜਗ ਸਾਈਂ ॥੪੭॥ ਕੀਨ ਮਨੋਰਥ ਮਨ ਮਰ-ਦਾਨੇ।—ਮਮ ਮਨਤਾ[2] ਕਿਮ ਹੋਇ ਮਹਾਨੇ।ਮੁਝਕੋ ਬੰਦਹਿ ਸਭਿਨਰਨਾਰੀ। ਛੋਟਾ ਉੱਤਮ ਧਰਹਿ ਅਗਾਰੀ—॥੪੮ ॥ ਅੰਤਰਯਾਮੀ ਉਰ ਕੀ ਜਾਨੀ। ਮੁਸਕਤਿ ਮੰਦ[3] ਕਹੀ ਮ੍ਰਿਦੁ ਬਾਨੀ।'ਰਿਦੇ ਬਿਚਾਰਤਿ ਜੋ, ਤੁਮ ਆਵਹੁ। ਅੱਗ੍ਰਜ ਪੁਰਿ[4] ਮਨਭਾਵਤਿ ਪਾਵਹੁ ॥ ੪੯ ॥ ਇਹ ਸਭਿ ਕੂਰ ਕਾਜ ਨਹਿੰ ਸਰਿਹੀਂ[5]।ਮੁਕਤਿ ਪੰਥ ਤੇ ਬਰਜਨ ਕਰਿਹੀ[6]।ਚਹਿਤ ਰਹੈਂ ਜਗ ਮਹਿੰ ਥਿਰ-ਆਈ। ਅਲਪ ਕਾਲ ਜਿਸ ਬੀਚ ਰਹਾਈ[7] ॥੫੦॥ ਜਹਿੰ ਜਾਵਨ[8] ਲਹਿ-

---

[1]ਨਾਸ਼ ਕਰਨੀ। [2]ਮਾਨਤਾ, ਪੂਜਾ। [3]ਥੋੜਾ ਮੁਸਕ੍ਰਾਕੇ। [4]ਅਗਲੇ ਸ਼ਹਿਰ। [5]ਇਹ (ਪਦਾਰਥ) ਸਾਰੇ ਝੂਠੇ ਹਨ (ਇਨ੍ਹਾਂ ਤੋਂ ਕੋਈ) ਕੰਮ ਨਹੀਂ ਸੋਰਦਾ। [6]ਰੋਕਣਾ ਕਰਦੇ ਹਨ। [7]ਜਿਸ (ਜਗਤ) ਵਿਚ ਥੋੜਾ ਥਿਰ ਰਹਿਣਾ ਹੈ। [8]ਜਿਸ (ਜਗਤ ਵਿਚ) ਜਾਣਾ ਹੈ।

*ਜੋਗੀ ਪੀਰ ਆਦਿ ਆਪ ਕਰਾਮਾਤਾਂ ਕਰਦੇ ਰਹੇ ਹਨ, ਪਰ ਆਖਕੇ ਕਿਸੇ ਤੋਂ ਕਰਵਾ ਦੇਣੀ ਗੁਰੂ ਸਾਹਿਬਾਂ ਦੀ ਸਰਬ ਸ਼ਿਰੋਮਣਤਾ ਦੀ ਸੂਚਕ ਹੈ, ਕਿਉਂਕਿ ਓਹ ਸ਼ਕਤੀਆਂ ਦੇ ਦਾਤੇ ਹਨ। ਗੁਰਵਾਕ ਬੀ ਹੈ:—

'ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ'। [ਵਾਰ ਮਾ: ਸ: ਮਹਲਾ ੧-੧੬

†ਜਿਸ ਜਗ੍ਹਾ ਦੀ ਇਹ ਕਥਾ ਹੈ, ਉਹ ਜਗ੍ਹਾ ਦਿੱਲੀ ਤੋਂ ਜਮਨਾਂ ਦੇ ਉੱਪਰ ਰੁਖ ਨੂੰ ਨਦੀ ਕਿਨਾਰੇ ਹੈ, ਓਥੇ ਗੁਰਦੁਆਰਾ ਹੈ। ਛੇਵੇਂ ਪਾਤਸ਼ਾਹ ਬੀ ਇੱਥੇ ਗਏ ਹਨ, ਚਰਨ ਪਾਦਕਾ ਦਾ ਨਿਸ਼ਾਨ ਕਾਇਮ ਹੈ। ਮਜਨੂੰ ਇਕ ਗੁਰੂ ਜੀ ਦਾ ਚੰਗਾ ਸਿਖ ਇੱਥੇ ਹੋਇਆ ਹੈ, ਇਸ ਕਰ ਕੇ ਇਸ ਨੂੰ ਮਜਨੂੰ ਦਾ ਟਿੱਲਾ ਕਹਿੰਦੇ ਹਨ। ਲੈਲਾ ਵਾਲਾ ਮਜਨੂੰ ਹੋਰ ਹੈ। ਦੇਖੋ ਰਾਸ ੫ ਅੰਸ਼ ੫ ਅੰਕ ੫੧ ਦੀ ਟੂਕ।

ਨੌ ਸੁਖ ਭਾਰੀ। ਤਹਿ ਕੀ ਗਤਿ ਨਹਿ ਕਰਹਿ ਬਿਚਾਰੀ। ਮਾਨਹੀਨ[1] ਰਹਿ ਜਗ ਮਹਿ ਜੋਈ। ਚਹੈ ਮਾਨ ਪਰਲੋਕਹਿ ਸੋਈ' ॥੫੧॥ਸੁਨਿਕੈ ਸਕੁਚਿ[2] ਕਹਯੋ ਮਰਦਾਨੇ। 'ਹੈ ਕਰੁਨਾ ਭੁਮ, ਤਬ ਅਮ ਜਾਨੇ[3] । ਕਰਤਿ ਬਾਤ ਤਹਿ ਪੁਰਿ ਨਿਯਰਾਯਾ[4]। ਪ੍ਰਭੁ ਬੈਠੇ ਪਿਖਿ ਇਕ ਤਰੁ[5] ਛਾਯਾ ॥ ੫੨ ॥ ਦਈ ਨਿਦੇਸ਼[6] 'ਜਾਹੁ ਮਰਦਾਨੇ !। ਨਗਰ ਬਿਲੋਕਹੁ, ਹੈ ਮਨ ਭਾਨੇ'। ਜਾਇ ਨ', ਬਹੁਰ ਪਠਯੋ ਬਰਿਆਈ[7]। ਸ਼੍ਰੀ ਪ੍ਰਭੁ ਤੇ ਬਹੁਤੋ ਸਕੁਚਾਈ ॥ ੫੩ ॥ ਪੁਰਿ ਕੇ ਦਰ ਮਹਿ ਪ੍ਰਵਿਸ਼ਯੋ ਜਬਹੀ। ਮਾਨਵ ਦਰਸ ਕਰਹਿ ਤਿਹ ਤਬਹੀ। ਆਨਿ ਉਪਾਇਨ ਧਰਹਿ ਅਗਾਰੀ।ਬੂਝਨ ਹੋਤੁ ਨ ਗਿਰਾ ਉਚਾਰੀ ॥ ੫੪ ॥ ਪਿਖਤਿ ਪਰਸਪਰ ਘਰ ਨਿਜ ਜਾਹੀਂ। ਨਾਨਾ ਬਿੰਜਨ[8] ਆਨਹਿ ਪਾਹੀਂ। ਰੁਚਿਰ ਸਥਲ ਬੈਠਯੋ ਮਰਦਾਨਾ। ਹੋਵਨ ਪੂਜਾ ਲਗੀ ਮਹਾਨਾ॥ ੫੫॥ ਬਹੁ ਰੰਗਨ ਕੇ ਬਸਤ੍ਰ ਅਮੋਲੇ।ਆਨ ਸਮਰਪਹਿੰ[10],ਕਛੁ ਨਹਿ ਬੋਲੈ। ਕੋਤਿਕ ਦਰਬ ਚਢਾਵਹਿ ਆਨੀ। ਹੋਇ ਰਹੇ ਸੇਵਕ ਮਨ ਬਾਨੀ ॥ ੫੬ ॥ ਹਿੰਦੂ ਤੁਰਕ ਜਿ ਦੇਖਹਿ ਆਈ। ਮਹਾਂ ਪੁਰਖ ਲਖਿ ਪਰਿ ਹੈਂ ਪਾਈ[11] । ਸੁਨਹਿ ਅਪਰ ਤੇ ਅਪਰ ਜਿ ਮਾਨਵ। ਦੌਰਹਿ ਦੌਰ ਉਪਾਇਨ ਆਨਵ। ੫੭ ॥ ਕਹੈਂ ਕਿ 'ਸੰਤ ਬਡੋ ਹੈ ਕੋਈ। ਇਸ ਦਰਸ਼ਨ ਤੇ ਹਮ ਗਤਿ ਹੋਈ। ਜੋ ਇਸ ਪਾਸ ਚਢਾਇ ਪਦਾਰਥ। ਸੋ ਹਮ ਜਾਨਹਿ ਹੋਇ ਸਕਾਰਥ'॥੫੮॥ ਲਾਗਯੋ ਅੰਬਰ ਕੇਰ[12] ਅੰਬਾਰੂ[13]। ਮਰਦਾਨੇ ਭਾ ਹਰਖ ਅਪਾਰੂ। ਬੀਤ ਗਏ ਜਬਹੀ ਜੁਗ ਜਾਮਾ[14]। ਉਠਯੋ ਤਬਹਿ ਭਾ ਪੂਰਨ ਕਾਮਾ ॥ ੫੯ ॥ ਮਾਨਵ ਕੇ ਉਚਵਾਯੋ ਸੀਸਾ।ਆਯੋ ਜਹਿ ਬੈਠੇ ਜਗਦੀਸ਼ਾ। ਕਹਿਨ ਲਗਯੋ ਕਰਿ ਹਰਖ ਘਨੇਰੋ[15]ਦਾਸਭਯੋ ਸਗਰੋ ਪੁਰਿਮੇਰੋ॥੬੦॥ਸਭਿਹੀ ਪੂਜਾਕੀਨਿ ਮਹਾਨਾ। ਬੰਦਹਿ ਪਦ ਭੇਟੈਂ ਧਰਿ ਨਾਨਾ। ਕਿਨਹੂੰ ਨ ਬੂਝਨ ਕੀਨੋਂ ਮੋਹੀ। ਕਹਹਿੰ ਪਰਸਪਰ–ਸੰਤ ਸੁ ਹੋਹੀ–'॥੬੧॥ਅਸ ਕਹਿ ਭੇਟ ਹੁਤੀ ਜੋ ਸਾਰੀ। ਸੋ ਧਰਿ ਦੀਨੀ ਗੁਰੂ ਅਗਾਰੀ। ਬਿਗਸਤਿ ਮੁਖ ਤੇ ਬਚਨ ਬਖਾਨੇ[16]'ਕੋ ਕੋ ਵਚ ਆਨੀ[17]? ਮਰਦਾਨੇ ! ॥੬੨ ॥ ਹਿਰਦੇ ਤੇਰੋ ਹਰਖ ਵਿਸ਼ੇਖਾ। ਬਦਨ

---

[1](ਦਿਲੀ) ਨਿੰਮ੍ਰਤਾ ਵਿਚ। [2]ਸੰਕੋਚ ਕੇ, ਸ਼ਰਮ ਕੈ। [3]ਤਾਂ ਐਸਾ ਜਾਣਿਆ ਜਾਂਦਾ ਹੈ। [4]ਨੇੜੇ ਆਗਿਆ। [5]ਬ੍ਰਿਛ ਦੀ। [6]ਆਗਜ਼ਾ। [7]ਜਾਵੇ ਨਾ (ਮਰਦਾਨਾ)। [8]ਜੋਰੋ ਜੋਰੀ ਭੇਜਿਆ। [9]ਭੋਜਨ। [10]ਅਰਪਣ ਕਰਦੇ ਹਨ (ਲੋਕੀਂ)। [11]ਪੈਰੀਂ ਪੈਂਦੇ ਹਨ। [12]ਬਸਤਰਾਂ ਦਾ। [13]ਢੇਰ। [14]ਦੋ ਪਹਿਰ। [15]ਕਿਹੜੀ ਕਿਹੜੀ ਚੀਜ਼ ਲਿਆਂਦੀ ਹੈ ?

ਪ੍ਰਫੁੱਲਿਤ ਅਤਿਸ਼ੈ ਦੇਖਾ'। ਕਰ ਜੋਰੇ ਕਹਿ 'ਸੁਨਿ ਪ੍ਰਭੁ ! ਮੋਰੇ। ਗਮਨਹੋ ਨਗਰ ਅਨੁੱਗ੍ਰਹੁ ਤੋਰੇ[1] ॥ ੬੩ ॥ ਜਿਉਂ ਰਾਵਰ ਨੈ ਬਚਨ ਬਖਾਨਾ। ਤਿਉਂ ਪੂਰਨ ਭਾ, ਹਰਖ ਮਹਾਨਾ। ਸੁੰਦਰ ਬਹੁ ਅੰਬਰ[2] ਮੈਂ ਲਯਾਯੋ। ਧਨ ਆਨਹੋ ਨਰ ਜਿਤੋ ਚਢਾਯੋ[3] ॥ ੬੪ ॥ ਹੇਤੁ ਦਿਖਾਵਨ ਗਠੜੀ ਖੋਲੀ ਦੇਖਹਿਂ ਪ੍ਰਭੂ ਵਸਤ ਬਹੁ ਮੋਲੀ। ਦਸ਼ਾ ਦੇਖਿ ਮਰਦਾਨੇ ਕੇਰੀ।ਲੋਭ ਲਹਿਰ ਮੈਂ ਚਾਹਿ ਘਨੇਰੀ ॥੬੫॥ ਉੱਚ ਹਾਸ[4] ਬਿਗਸੇ ਜਗਸਾਈਂ। ਕਿਤਿਕ ਬੇਰਿ ਪੁਨ ਗਿਰਾ ਅਲਾਈ । 'ਭਲਾ ਕਿਯੋ ਆਨਹੋ ਮਰਦਾਨੇ। ਆਵਹਿ ਕਿਤੈ ਨ ਕਾਜ ਅਯਾਨੇ!॥੬੬॥ਮਾਨਿਬਚਨ ਅਬ ਇਸ ਬਿਧਿ ਕੀਜੈ।ਵਸਤੁਲੁਟਾਇ ਸਪੂਰਨ ਦੀਜੈ । ਲੈਕੇ ਰੈਕ ਪਰਮ ਸੁਖ ਪਾਵਹਿਂ।ਤੇਰੋ ਸੀਸ ਅਸੀਸ ਅਲਾਵਹਿਂ॥੬੭॥'ਹਸਨੇਤੇ ਲੱਜਿਤਮਰਦਾਨ॥ਰਿਦੈ ਗੁਨਤਿ-ਮੈਂ ਭਯੋਅਯਾਨ । ਹੋਮ ਧਰਾਦਿਕ[5] ਜੇ ਸਭਿ ਚੀਨੋ[6] । ਤਨਕ ਲੋਭ ਤਹਿਂ ਕਰਨ ਨ ਦੀਨੋ ॥੬੮॥ ਇਹ ਕਜ਼ਾ ਅਲਪ ਵਸਤੁ ਮੈਂ ਆਨੀ। ਮਾਨ ਲੋਭ ਮਹਿਂ ਮਤਿ ਬਿਰਮਾਨੀ[7]—। ਖਰੇ ਰੈਕ ਅਵਲੋਕੇ ਪਾਸੂ । ਸਰਬ ਵਸਤੁ ਲੁਟਵਾਈ ਆਸੂ*॥ ੬੯॥ਬ੍ਰਿਕਤ[8]ਪਦਾਰਥ ਤੇ ਮਨ ਕਰਿਕੈ। ਰਹਨੋ ਟਕ ਸਤਿਗੁਰ ਕੀ ਧਰਿਕੈ। ਬਹੁਰ ਬਿਕਾਰ ਨ ਚਿਤਵਨ ਕੀਨੋ । ਸਤਿ ਸੰਤੋਖ ਬਿਖੈ ਮਨ ਦੀਨੋ॥੭੦॥

ਚਲੇ ਪ੍ਰਭੂ ਪੁਨ ਇਸਬਿਧਿ ਕਰਿ ਕੈ।ਅਦਭੁਤ ਬੇਖ ਤਨ ਬਿਖੈ ਧਰਿਕੈ। ਕੇਸਰ ਤਿਲਕ ਭਾਲ ਮਹਿਂ ਲਾਲਾ । ਸਿਰ ਪਰ ਊਰਧ ਕੁਲਹਿ[9] ਬਿਸਾਲਾ ॥੭੧॥ ਭਗਵੋ ਅੰਬਰ ਊਪਰ ਲੀਨਾ । ਨੀਲੋ ਤੋੜ ਲਪੇਟਨ ਕੀਨਾ। ਮਾਲ ਬਿਸ਼ਾਲ ਕੰਠ ਮਹਿਂ ਪਾਈ।ਇਕ ਰੁਮਾਲ ਕਰ ਮਾਂਹਿ ਸੁਹਾਈ॥੭੨॥ਦੋਹਰਾ ॥ ਇਕ ਪਗ[10]ਪਨਹੀ[11] ਨੋਕ ਬਡ ਇਕ ਪਗ ਕੌਂਸ[12] ਟਿਕਾਇ[13]। ਹਿੰਦੂ ਤੁਰਕ ਨ ਲਖਿ ਪਰੈਂ ਐਸੋ ਬੇਖ ਬਨਾਇ ॥੭੩॥ ਚੌਪਈ॥ ਸੁੰਦਰ ਸ਼ਮਸ਼[14] ਸ਼ਿਤਾਸਿਤ[15]ਸੋਹੈ।ਬੋਲਤਿ ਗੁਨੀਅਨ ਕੇ ਮਨ ਮੋਹੈਂ। ਤੁਰਕ ਮਿਲੈ ਕੋ ਸੰਸੈ ਕਰਿਈ।ਤੁਰਕੀਗੀਤ ਜਵਾਬ ਉਚਰਿਈਂ॥੭੪॥ਹਿੰਦੂ ਆਇ ਬੁਝਿਹੈ ਕੋਊ।

[1]ਤੁਹਾਡੀ ਕ੍ਰਿਪਾ ਨਾਲ। [2]ਬਸਤਰ। [3]ਉੱਚੀ ਹੱਸ ਕੇ। [4]ਸੋਨੇ ਦੀ ਧਰਤੀ ਆਦਿ। [5]ਦੇਖੇ ਸਨ। [6]ਭੁੱਲ ਗਈ। [7]ਛੇਤੀ। [8]ਤਿਆਗੀ। [9]ਲੰਬੀ ਟੋਪੀ। [10]ਪੈਰ। [11]ਜੁੱਤੀ। [12]ਖੜਾਉਂ। [13]ਪਹਿਨਕੇ। [14]ਦਾੜ੍ਹਾ। [15]ਚਿੱਟਾ ਤੇ ਕਾਲਾ।

*ਪੁਰਾਤਨ ਜਨਮ ਸਾਖੀ ਵਿਚ ਇਹ ਵਾਰਤਾ ਸੱਜਣ ਠੱਗ ਦੇ ਪਾਸ ਪੁੱਜਣ ਤੋਂ ਪਹਿਲਾਂ ਦਿੱਤੀ ਹੈ, ਮਾਨੋਂ ਪਹਿਲੀ ਉਦਾਸੀ ਦੀ ਪਹਿਲੀ ਸਾਖੀ ਹੈ।

ਉੱਤਰ ਪਾਇ ਹਿੰਦੁ ਕਾ ਸੋਊ। ਮਨੁਜਨ ਤੇ[1] ਕਛੁ ਜਾਇ ਨ ਜਾਨਾ। ਕੀਨ ਬੇਖ ਅਸ ਸ਼੍ਰੀ ਸੁਖਦਾਨਾ ॥ ੭੫॥ ਮਾਰਗ ਚਲੇ ਜਾਹਿੰ ਜਗਤੇਸ਼ਾ। 'ਸਿਮਰਹੁ ਨਾਮ' ਦੇਹਿੰ ਉਪਦੇਸ਼ਾ। 'ਬਿਖੈ ਬਿਕਾਰਨ ਸਰਬ ਬਿਹਾਈ[2]। ਸਤਿ ਸੰਗਤਿ ਸੇਵਹੁ ਮਨ ਲਾਈ' ॥ ੭੬ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਦਿੱਲੀ ਅਰ ਮਰਦਾਨੇ ਕੋ ਪ੍ਰਸੰਗ' ਬਰਨਨੰ ਨਾਮ ਇਕੀਸਮੋਂ ਅਧਜਾਯ ॥ ੨੧ ॥

੨੨ [ਨਿਰਵਿਕਾਰ ਮਨ ਦਾ ਮੰਗਲ। ਲਾਹੌਰ ਨੂੰ ਸ਼੍ਰਾਪ, ਬ੍ਰਾਹਮਣ ਤੇ ਗ਼ੁਮਨ ਪ੍ਰਸੰਗ]

ਦੋਹਰਾ ॥ ਹੇ ਮਨ ਬੰਦਨ ਤੁਹਿ* ਕਰੋਂ ਤਜਿਕੈ ਸਰਬ ਬਿਕਾਰ।
ਸ਼੍ਰੀ ਸਤਿਗੁਰ ਕੀ ਸ਼ਰਨ ਪਰਿ, ਭਵ ਤੇ ਹੋ ਨਿਸਤਾਰ ॥ ੧ ॥

ਅਰਥ—ਹੇ (ਮੇਰੇ) ਮਨ ਮੈਂ ਤੈਨੂੰ (ਬੀ) ਨਮਸਕਾਰ ਕਰਦਾ ਹਾਂ (ਕਿ ਤੂੰ ਮੇਰੀ ਲਾਜ ਐਉਂ ਰਖ) ਕਿ ਸਾਰੇ ਵਿਕਾਰਾਂ ਨੂੰ ਤਿਆਗਕੇ ਸ਼੍ਰੀ ਸਤਿਗੁਰੂ ਜੀ ਦੀ ਸ਼ਰਣ ਪੈ ਜਾਹੁ ਜੋ ਸੰਸਾਰ ਤੋਂ ਨਿਸਤਾਰਾ ਪ੍ਰਾਪਤ ਹੋ ਜਾਵੇ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ਼੍ਰੀ ਅੰਗਦ ਸੋ਼ਭਟ ਗੁਨਖਾਨੀ!।ਸੁੰਦਰਕਥਾ ਸੁਨਹੁ ਸੁਖਦਾਨੀ। ਬਿਚਰਤਿ ਬਹੁਰ ਬੇਖ ਅਸ ਧਰਿਕੈ। ਲੋਕਨ ਕੋ ਕਲਿਆਨ ਬਿਚਰਿਕੈ ॥ ੨ ॥ ਰਾਮਤਿ[3] ਕਰਤੇ ਸਹਿਜ ਸੁਭਾਏ। ਲਵਪੁਰਿ[4] ਮਾਂਹੀ ਚਲਿ ਕਰਿ ਆਏ। ਹੁਤੋ ਕਸਾਬਪੁਰਾ[5] ਜਿਹ ਥਾਨਾ। ਤਹਾਂ ਠਾਂਢਿ ਭੇ ਕ੍ਰਿਪਾਨਿਧਾਨਾ ॥ ੩ ॥ ਗੌ ਬਧ ਮਹਾਂ ਪਾਪ ਅਵਲੋਕਾ। ਪੁਰਾ ਤੁਰਕ ਤਪ ਲਖਿ[6] ਰਿਸ ਰੋਕਾ[7]। ਨਾਤੁਰ ਨਾਸ਼ ਕਰਨ ਇਛ ਧਾਰੀ। ਤਦਪਿ ਕ੍ਰੋਧ ਸੋਂ ਗਿਰਾ ਉਚਾਰੀ ॥ ੪ ॥ ਸ਼੍ਰੀ ਮੁਖ ਵਾਕ ॥

ਲਾਹੌਰ ਸਹਰੁ ਜਹਰੁ ਕਹਰੁ ਸਢਾ ਪਹਰੁ ॥ ੨੭ ॥ [ਕਾਖ਼ੇ ਤੇ ਵਧੀਕ

ਚੌਪਈ ॥ ਅਸ ਕਹਿ ਬੋਲੇ ਬਚਨ ਬਹੋਰੂ। 'ਸੁਨਿ ਬਾਲੇ! ਅਬ ਤੁਰਕਨ ਜੋਰੂ। ਦਸਵਾਂ ਜਾਮਾਂ ਪਹਿਰੋਂ ਜਬਹੀ। ਧਰਮ ਪੰਥ ਪ੍ਰਗਟਾਵੋਂ ਤਬਹੀ ॥ ੫ ॥ ਆਯੁਧ ਧਰਿ ਕੈ ਜੁੱਧ ਮਚਾਵਹਿੰ। ਤੁਰਕਨ ਕੀ ਸਭਿ ਸਢਾ ਉਠਾਵਹਿੰ। ਮਹਾਂ ਪਾਪ ਸੋ ਦੇਹਿੰ ਹਟਾਈ। ਧਰਮ ਨੀਤਿ[8] ਯੁਤ[9] ਰਾਜ ਕੁੰਚਾਈ[10] ॥੬॥ ਨਹਿੰ ਠਹਿਰੋ ਅਬ, ਚਲਿ ਮਰਦਾਨਾ!'। ਨਿਕਸੇ ਵਹਿਰ ਗਏ ਇਕ ਥਾਨਾ। ਇਕ ਦਿਜ ਦੇਭੀ ਹੁਤੋ ਅਗਾਰੀ।ਬਹੁ ਪਖੰਡ ਜਿਨ ਕੀਨ ਸਵਾਰੀ ॥ ੭ ॥ ਗੋਬਰ ਸੋਂ ਧਰ ਲੀਪ ਬਨਾਈ। ਬਹੁਰੋ ਉਪਰ ਕੁਸ਼ਾ[11] ਛਸਾਈ[12]।

[1]ਮਨੁਖਾਂ ਤੋਂ। [2]ਦੂਰ ਕਰਕੇ। [3]ਚਲਣਾ। [4]ਲਾਹੌਰ। [5]ਕਸਾਈਆਣਾ। [6]ਤੁਰਕਾਂ ਦਾ ਪੂਰਬ ਜਨਮ ਦਾ ਤਪ ਲਖਕੇ। [7]ਗੁੱਸਾ ਰੋਕਿਆ। [8]ਧਰਮ ਨਿਆਇ। [9]ਸਹਿਤ। [10]ਭੁਗਾਵਾਂਗੀ। [11]ਦੱਭ। [12]ਵਿਛਾਈ। *ਪਾ:—ਤਹਿੰ।

ਬਸਤ੍ਰ ਉਤਾਰਿ ਕੀਨ ਇਸ਼ਨਾਨੋ।ਦ੍ਵਾਦਸ਼ ਤਨ ਮਹਿ ਤਿਲਕਲਗਾਨੋ॥੮॥ ਰਾਖੇ ਸਾਲਗਰਾਮ[1] ਅਗਾਰੀ। ਪੂਜਨ ਕੀਨ ਸੰਭਾਰ ਸੰਭਾਰੀ[2]। ਲੈ ਕਰਿ ਘੰਟਾ ਹਾਥ ਬਜਾਵਾ। ਬਾਰ ਬਾਰ ਧਰ ਪਰ ਸਿਰ ਲਾਵਾ॥੯॥ ਬਹੁਰੋ ਮਾਲਾ ਲੀਨੀ ਪਾਨਾ[3]। ਨੈਨ ਮੂੰਦ ਬੈਠਨੋ ਬਕ ਧਯਾਨਾ[4]। ਦੇਖਿ ਮੰਜਾਰ[5] ਲਜਾ-ਵਹਿ ਜਾਂਹੀ। ਮਾਯਾ ਕੋ ਲਾਲਚ ਮਨ ਮਾਂਹੀ॥੧੦॥ਬਹੁ ਨਰ ਆਇ ਬੰਦਨਾ ਕਰਿਹੀਂ। ਯਥਾ ਸ਼ਕਤਿ ਤਿਹ ਭੇਟਾ ਧਰਿਹੀਂ। ਸ਼੍ਰੀ ਨਾਨਕ ਤਿਹ ਉਰ ਕੀ ਜਾਨੀ। ਬੋਲੇ ਦੰਭ ਹਾਨ ਕੀ ਬਾਨੀ॥ ੧੧॥ 'ਹੇ ਦਿਜ! ਧਯਾਨ ਕਾਹਿ ਕੋ ਧਾਰੀ। ਸਾਲਗਰਾਮ ਭੂਮਾਰ ਅਗਾਰੀ। ਅਪਨੋ ਇਸ਼ਟ ਸਮੀਪ ਨ ਹੋਈ। ਤੋ ਹਿਤ ਧਯਾਨ ਮੂੰਦੇ ਚਖੁ ਦੋਈ॥੧੨॥ਦ੍ਰਿਸ਼ਟਿ ਹਜ਼ੂਰ[6] ਸੁ ਪ੍ਰਤਿਮਾ[7] ਤੇਰੀ। ਤੈਂ ਲੋਚਨ ਕਿਉਂ ਮੂੰਦਹਿ ਫੇਰੀ[8]?'। ਤਬ ਦਿਜ ਬੋਲਨੋ ਪਾਖੰਡ ਰਾਤਾ। 'ਸੁਨਹੁ ਫਕੀਰ! ਤੁਮਹਿ ਨਹਿ ਗਯਾਤਾ॥੧੩॥ ਪ੍ਰਤਿਮਾ[9] ਕੀ ਸੇਵਾ ਕਰਿ ਲੀਨੀ। ਬਾਰ ਬਾਰ ਧਰ ਬੰਦਨ ਦੀਨੀ। ਨੈਨ ਮੂੰਦ ਜਬਹੀ ਥ੍ਰਿਤਿ ਰੋਕੀ। ਹੋਵਤਿ ਹੈ ਸੁਧ ਮੁਝਹਿ ਤ੍ਰਿਲੋਕੀ'॥੧੪॥ਅਸ ਕਹਿ ਬੈਠਨੋ ਲਾਇਧਿਆਨਾ। ਲੋਕ ਦਿਖਾਵਾ ਮਨਿ ਅਤਿ ਮਾਨਾ[10]। ਧਨ ਕੋ ਲਾਲਚ ਬਧੈ ਬਧੇਰਾ। ਜਿਉਂ ਆਵਹਿ ਤਿਉਂ ਚਹੈ ਘਨੇਰਾ॥੧੫॥ ਕੁਮਤਿ ਕਦਨ ਕੋ ਸ੍ਰੀ ਜਗ ਸਾਈਂ। ਠਾਕਰ ਚੌਂਕੀ ਦੀਨ ਉਠਾਈ। ਏਕ ਮਹੂਰਤ ਬੀਤੇ ਪਾਛੇ।ਬਿੱਪ੍ਰ ਬਿਲੋਕਨ ਲਾਗਨੋ ਆਛੇ॥ ੧੬॥ ਠਾਕੁਰ ਚੌਂਕੀ ਜਬਹਿ ਨ ਪਾਈ। ਕਰਤਿ ਥ੍ਰਿਲਾਪ ਰਹਨੋ ਘਿਘਿਆਈ[11]। ਚਿੰਤਾਤੁਰ ਹ੍ਵੈ ਲੋਕਨ ਪੂਛਾ ਦੀਨੋ ਉੱਤਰ ਸਭਿਨੈ ਛੂਛਾ[12]॥੧੭॥ ਬੂਝਨੋ[13] ਪ੍ਰਭੂ 'ਕਹੋ ਦਿਜ! ਗਾਥਾ। ਅਬ ਤੂੰ ਹੁਤੋ ਹਰਖ ਕੇ ਸਾਥਾ। ਕਿਉਂ ਬਿਹਬਲ ਬਿਰਲਾਪ ਪੁਕਾਰਾ?। ਕੋ ਕਾਰਜ ਗਾ ਬਿਗਰ ਤੁਮਾਰਾ?'॥੧੮॥'ਹੇ ਸੰਤਹੁ! ਜੋ ਸਾਲਗਰਾਮਾ।ਕਾਹੁੰ ਚੁਰਾਇ ਲੀਨ ਅਭਿ-ਰਾਮਾ।ਕਿਤਿਕ[14] ਹੁਤੋ ਧਨ ਚੌਂਕੀ ਮਾਂਹੀ।ਰਹਨੋ ਬੂਝਿ ਕੋ ਦੇਵਤਿ ਨਾਂਹੀ'॥ ੧੯॥ ਗੁਰੁ ਕਹੈਂ'ਸੁਧਿ ਤੁਝੈ ਤ੍ਰਿਲੋਕੀ। ਧਰਹੁ ਧਯਾਨ ਕੋ ਲੇਹੁ ਬਿਲੋਕੀ। ਕਹਾਂ ਦੁਰਾਵਹਿਗੋ ਤਿਹ ਜਾਈ। ਨੀਕੇ ਦੇਖਿ ਲੇਹੁ ਸਭਿ ਥਾਈਂ'॥ ੨੦॥

---

[1]ਠਾਕਰ (ਸਾਲਗਰਾਮ ਰਖੇ)। [2]ਸੰਭਾਲਕੇ (ਵਿਉਂਤ ਨਾਲ,) ਤੇ ਪੂਜਾ ਕੀਤੀ ਸੰਭਾਲਕੇ (ਚੰਗੀ ਤਰ੍ਹਾਂ)! (ਅ) ਸਮਗ੍ਰੀ ਨੂੰ ਸੰਭਾਲਕੇ ਪੂਜਾ ਕੀਤੀ। [3]ਹੱਥ ਵਿਚ। [4]ਬਗਲੇ (ਵਤ) ਧਿਆਨ ਧਰਣ। [5]ਬਿੱਲੀ। [6]ਠਾਕੁਰ ਦੇ ਸਾਹਮਣੇ। [7]ਮੂਰਤੀ। [8]ਫਿਰ ਤੂੰ ਨੈਣ ਕਿਉਂ ਬੰਦ ਕੀਤੇ ਹਨ। [9]ਬਹੁਤ ਹੋਕਾ। [10]ਭਰਮੇ ਕੱਢਕੇ। [11]ਖਾਲੀ। [12]ਪੁਛਿਆ। [13]ਕਿੰਨਾ ਹੀ, ਡਾਢ ਬਹੁਤਾ।

ਸੁਨਿਕੈ ਬਨੈਗ[1] ਬਚਨ ਦਿਜ ਜਾਨੀ।– ਇਨਕੀ ਦ੍ਰਿਸ਼ਟਿ ਬਿਖੈ[2] ਕਿਤ ਥਾਨੀ–।ਝੂਠ ਤਜਾਗਿ ਤਬ ਸਾਚ ਬਖਾਨ॥ 'ਪੇਟ ਕੇ ਹੈਤ ਹੁਤੀ ਗੁਜਰਾਨਾ ॥੨੧॥ਕਹਿ ਕਰਿ ਕੂਰ ਜੀਵਕਾ ਲੇਊਂ।ਪਾਲਨ ਨਿਜ ਪਰਵਾਰ ਕਰੇਊਂ। ਹੈ ਲੋਕਨ ਮਹਿ ਮਾਨ ਘਨੇਰਾ। ਲਖਹੁ ਪਖੰਡ ਸੰਤ ਜੀ ਮੇਰਾ ॥ ੨੨॥ ਤਿਸ ਮੂਰਤਿ ਕਰਿ ਰੋਜ਼ੀ ਹਮਰੀ। ਦੇਉ ਬਤਾਇ ਛੀਠ ਮਹਿ ਤੁਮਰੀ। ਅਵਲੋ-ਕਨੋ ਜੇ ਲੇਵਤਿ ਕੋਈ। ਮੁਝਹਿ ਜਨਾਇ ਦੀਜੀਏ ਸੋਈ' ॥ ੨੩ ॥ ਕ੍ਰਿਪਾ ਧਾਰਿ ਬੋਲੇ ਗੁਨਖਾਨੀ। 'ਤਜਹੁ ਝੂਠ ਬੋਲਨ ਕੀ ਬਾਨੀ। ਸ਼ੁੱਧ ਆਤਮੈ ਜਪਿ ਹਰਿਨਾਮੁ। ਤਜਹੁ ਪਖੰਡ ਕੇਰ ਸਭਿ ਕਾਮੁ॥੨੪॥ ਸਦ ਹੀ ਕਰੀਏ ਸਾਚ ਵਖਾਨਾ।ਕਰਵਾਵਹਿ ਸ਼੍ਰੀ ਪ੍ਰਭੁ ਗੁਜਰਾਨਾ। ਜੋ ਕਰਤਾ ਸਭਿ ਕੀ ਪ੍ਰਤਿਪਾਰਾ। ਕਯਾ ਤੁਮਕੋ* ਨਹਿੰ ਦੇਹਿ ਅਹਾਰਾ'॥੨੫॥ ਦੋਹਰਾ ॥ ਦਿਜ ਕਹਿ'ਕੂਰ ਬਿਹੀਨ ਜਗ ਚਲੈ ਨ ਕਬਿ ਗੁਜਰਾਨ।ਸਭਿ ਪਖੰਡ ਕੋ ਪੂਜਈਂ ਸਾਚ ਨ ਸਕਹਿੰ ਪਛਾਨ॥੨੬॥ ਚੌਪਈ ॥ ਝੂਠ ਬੋਲ ਬਾਤਹਿੰ ਬਹੁ ਜਾਨਹਿ। ਭੇਖਿ ਦੰਭ ਕੋ ਨਰ ਸਨਮਾਨਹਿੰ। ਹੋਤੁ ਜੀਵਕਾ ਕੀਨ ਬਨਾਊ। ਸੋ ਕਿਨ ਲੀਨੋ,ਕਰ ਨਹਿੰ ਪਾਊਂ[3]'॥੨੭॥ ਸ਼੍ਰੀ ਗੁਰ ਕਹਿੰ 'ਦਿਜ ਤੂੰ ਬ੍ਰਿਤਿ ਰੋਕਤਿ। ਧਰਤਿ ਧਯਾਨ ਤ੍ਰੈਲੋਕ ਬਿਲੋਕਤਿ। ਜਹਿੰ ਬੈਠਨੋ ਤੂੰ, ਧਨ ਤਹਿੰ ਗਾਡਨੋ। ਹੁਤੀ ਜਿ ਸੁਧ ਤੈਂ ਕਾਹੇ ਛਾਡਨੋ॥੨੮॥ਧਰਨੀ ਖੁਨਿਕੈ ਦੇਖਹੁ ਪਾਛੇ।ਜੇ ਤੇਰੇ ਉਰ ਸੁਧ ਨਹਿੰ ਆਛੇ'। ਸੁਨਿਕੈ ਧਨ ਕੋ ਕਰਿ ਅਨੁਰਾਗਾ[4]। ਪੀਛੇ ਧਰਾ ਖੁਨਨ ਦਿਜ ਲਾਗਾ ॥੨੯॥ ਦੋਹਰਾ ॥ ਦਰਬ ਨਿਕਾਸਿ ਹਰਾਨ ਭਾ ਅੰਤਰ-ਯਾਮੀ ਚੀਨ। ਬਿਗਸੇ ਸ਼੍ਰੀ ਗੁਰ ਬਦਨ ਤੇ ਸ਼ਬਦ ਬਖਾਨਨ ਕੀਨ ॥੩੦॥

ਧਨਾਸਰੀ ਮਹਲਾ ੧ ਘਰੁ ੩

੧ ਓ ਸਤਿਗੁਰਪ੍ਰਸਾਦਿ ॥

ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਚਭੁ ॥ ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥ ੧ ॥ ਕਲ ਮਹਿ ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥ ੧ ॥ ਰਹਾਉ ॥

ਚੌਪਈ ॥ ਸ਼੍ਰੀ ਗੁਰ ਕਹੈਂ 'ਸੁਨਹੁ ਦਿਜ ਕਾਨਾ। ਦੁਖਦਾ ਲਖਹੁ ਪਖੰਡ ਨਿਦਾਨਾ[5]। ਜਬਹਿ ਆਨਿ ਜਮ ਪਕੜ ਚਲਾਵਹਿ। ਡੰਡੇ ਮੁੰਡ[6] ਲਗਹਿੰ

[1]ਧੁਨੀ ਵਾਲੇ। [2]ਨਜ਼ਰ ਵਿਚ ਹੈ। [3]ਉਹ (ਮਰਜੰਗੀ ਮੇਰੀ) ਕਿਸੇ ਲੈ ਲਈ ਹੈ (ਹੁਣ ਮੁੜ) ਮੈਂ ਹੱਥ ਨਹੀਂ ਆਉਂਦੀ। [4]ਪ੍ਰੇਮ। [5]ਅੰਤ ਨੂੰ। [6]ਸੀਸ ਤੇ।

*ਪਾ:—ਸੋ।

ਬਿਲਲਾਵਹਿੰ ॥ ੩੧ ॥ ਬਕ[1] ਜਿਉਂ ਬੈਠਹਿੰ ਲਾਇ ਧਿਆਨਾ। ਸਭਿ ਮਹਿੰ ਮੁਖ ਤੇ ਕਥਹਿੰ ਗਿਆਨ॥ਧਨ ਕਾਰਨ ਸਭਿ ਕੀਨ ਉਪਾਈ[2]॥ਮਨ ਸਦੀਵ ਲੋਭਹਿੰ ਛਹਿਕਾਈ[3] ॥ ੩੨ ॥ ਇਹ ਬਿਡੰਬਨਾ[4] ਤਬ ਗਲ ਪੈਹੈ। ਅੰਤ ਕਾਲ ਮਹਿੰ ਬਹੁ ਦੁਖ ਦੈਹੈ॥ਕਲੀ ਕਾਲ ਕੇ ਪਹਿਰੇ ਮਾਂਹੀ[5]॥ਨਾਮ ਬਿਹੀਨ ਸਾਰ* ਕਿਛੁ ਨਾਹੀ ॥੩੩॥ ਤਟ ਤੀਰਥ ਦੇਵਾਲੇ ਦੇਵਾ। ਏਕ ਨਾਮ ਬਿਨ ਬਿਰਥੀ ਸੇਵਾ॥ਅਬ ਕੇ ਸਮੇਂ ਮੁਕਤਿ ਜੇ ਚਾਹੈ॥ਨਾਮ ਵਡਾਈ ਕੋ ਅਵਗਾਹੈ[6] ॥੩੪॥ ਦੰਭਹਿ ਕੀ ਪੂਜਾ ਸਭਿ ਤਜੀਏ॥ਹੈ ਨਿਹਕਪਟ ਨਾਮ ਕੋ ਭਜੀਏ। ਲਿਵਲਾਵਹੁ ਨਿਸ ਦਿਨ ਸ੍ਰੀ ਨਾਮੁ॥ਜੇ ਦਿਜ ਤੂੰ ਕਰਿ ਹੈਂ ਅਸਕਾਮੁ॥੩੫॥ ਦੋਨਹੁ ਲੋਕ ਬਿਖੈ ਸੁਖ ਪਾਂਹੀ[7]। ਰਿੱਧਿ ਸਿਧਿ ਆਵਹਿੰ ਕਰ ਮਾਂਹੀ[8]। ਹਾਥ ਬੀਦਿਕੈ ਪੁਨ ਦਿਜ ਭਾਖਾ॥"ਕਹਰੁ ਸੰਤ ਕਿਨ ਯਾਂ ਧਨੁ ਰਾਖਾ ॥੩੬॥ ਕਿਸ ਪ੍ਰਕਾਰ ਤੁਮਨੈ ਇਹੁ ਦੇਖਾ। ਮੋਕੋ ਅਚਰਜ ਹੋਤਿ ਬਿਸ਼ੇਖਾ। ਮੁਝਹਿ ਬ੍ਰਿਤੰਤ ਬਤਾਵਹੁ ਸਾਰਾ'। ਸੁਨਤਿ ਸ਼ਬਦ ਪਦ ਦੁਤਿਯ ਉਚਾਰਾ ॥ ੩੭ ॥

ਸ਼੍ਰੀ ਮੁਖ ਵਾਕ ॥

ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥ ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮ ਅਲੋਅ ॥ ੨ ॥

ਚੌਪਈ ॥ ਸ਼੍ਰੀ ਪ੍ਰਭੁ ਭਨੈ "ਬਿੱਪ੍ਰ! ਸ਼ੁਭ[9] ਸੁਨੀਏ। ਏਤੋ ਝੂਠ ਨ ਮੁਖ ਤੇ ਭਨੀਏ॥ਮਗਰ ਪਿਛੈ ਕੀ ਸੁਧ ਨਹਿੰ ਜਾਨੀ। ਪੂਰਬ ਸੁਧ ਤ੍ਰੈਲੋਕ ਬਖਾਨੀ' ॥੩੮॥ ਬਿੱਪ੍ਰ ਕਹੈ"ਹਮ ਝੂਠ ਉਚਰਿਹੀ॥ਭਗਤਿ ਦੰਭ ਕੀ ਨਿਤਪ੍ਰਤਿ ਕਰਿ ਹੀ॥ਝੂਠੀ ਹੈ ਕਰਤੂਤ ਹਮਾਰੀ। ਧਨ ਆਸਾ ਕੇ ਇਹ ਬਿਵਹਾਰੀ[10] ॥੩੯॥ ਦੋਹਰਾ ॥ "ਸੁਨੀਏ ਦਿਜ ! ਜਿਨ ਰਿਦੇ ਸਚੁ ਸੋ ਸਭਿ ਜਾਨੀ ਜਾਣ। ਹਰਿਕੇ ਪ੍ਰੀਤਮ ਭਗਤਿ ਜੇ ਕਰਹਿੰ ਨ ਕਹੂੰ ਵਖਾਨ[11] ॥੪੦॥ ਚੌਪਈ ॥ ਸਭਿ ਜਗ ਬਿਖੈ ਦੌਰਬ ਹੈ ਜੋਊ॥ਧਰਾ ਮਾਂਹਿ ਪਹਿਚਾਨਹੁ ਸੋਊ। ਗਾਡ ਗਾਡ ਬਹੁ ਮਰਿ ਮਰਿ ਗਏ॥ਆਗੇ ਕਿਨਹੂੰ ਸੰਗ ਨ ਲਏ॥੪੧॥ਖਾਯੋ ਕਿਨੂੰ ਨ ਆਗੈ ਗਯੋ। ਧਰਨੀ ਬਿਖੈ ਦਫਨ ਸੋ ਭਯੋ[12]। ਖਾਯੋ ਅੰਨ ਪੀਯੋ ਮੁਖਪਾਨੀ॥ਚੀਰ ਹੰਢਾਏ

[1]ਬਗਲੇ। [2]ਯਤਨ। [3]ਭਰਮ ਰਿਹਾ ਹੈ। [4]ਠੱਗੀ। [5]ਭਾਵ ਸਮੇਂ ਵਿਚ। [6]ਨਿਮਗਨ ਹੋਵੇ [ਸੰਸ:, ਅਵਗਾਹ=ਡੂੰਘਾ ਉਤਰਨਾ] (ਅ) ਜਪੇ। [7]ਪਾਵੇਂਗਾ। [8]ਕੰਨੀਂ। [9]ਵਿਵਹਾਰ ਹੈ (ਮੇਰਾ)। [10]ਕਿਸੇ ਨੂੰ ਕਹਿੰਦੇ ਨਹੀਂ, (ਮੰਗਣ ਲਈ ਯਾ ਜੋ ਗਲ ਅਗਲੀਆਂ ਤੁਕਾਂ ਵਿਚ ਵਰਣਨ ਕਵੀ ਜੀ ਕਰਦੇ ਹਨ, ਉਹ ਗੱਲ ਹਰਿ ਭਗਤ ਜਾਣਦੇ ਹਨ ਪਰ ਕਹਿੰਦੇ ਨਹੀਂ)। [11]ਉਹ ਦੱਬਿਆ ਰਿਹਾ। *ਪਾ:—ਸੁਖਦ।

ਔਧ ਬਿਹਾਨੀ ॥ ੪੨ ॥ ਸੁਇਨਾ ਖਾਇ ਨ ਚਾਂਦੀ ਖਾਈ। ਧਰਨੀ ਦਫਨ ਕੀਏ[1] ਭਜਿ ਜਾਈ। ਜਗ ਕੇ ਕਾਜ ਚਲਾਵਨ ਕਾਰਨਾਧਨ ਕਿਯ ਕਰਨ ਸਰਬ ਬਿਵਹਾਰਨ[2] ॥ ੪੩ ॥ ਸੰਤ ਭਗਤਿ ਜੋ ਉਰ ਸਚਿਆਰੂ। ਗੁਪਤ ਪ੍ਰਗਟ ਸੋ ਜਾਨਨਹਾਰੂ। ਕਿਤੇ ਅਸੰਖ ਪਦਮ ਧਨ ਜੋਊ। ਸਭਿ ਧਰਨੀ ਮਹਿੰ ਗਾਡਨ ਸੋਊ॥੪੪॥ਜਾਨਹਿੰ ਸੰਤ ਰਾਮ ਕੇ ਪਯਾਰੇ। ਜਿਹ ਨਿਜ ਰਿਦੈ ਸਮਾਈ ਧਾਰੇ[3]। ਬਿੱਪ੍ਰ ਕਹੈ 'ਜੇਤੇ ਨਰ ਅਹੈਂ। ਸਭੈ ਪ੍ਰੀਤ ਕਰਿ ਧਨ ਕੋ ਚਹੈਂ॥੪੫॥ਨਹਿੰ ਜਾਨਹਿੰ ਪਰਮੇਸ਼ੁਰ ਕੋਊ।ਲੋਭ ਮੋਹ ਮਹਿੰ ਫਸਿਗੇ ਸੋਊ। ਅਪਨੇ ਧਰਮ ਬਿਖੈ ਕੋ ਨਾਂਹੀ'। । ਸੁਨਿ ਗੁਰ ਤ੍ਰਿਤਿਯਾ ਪੌੜੀ ਪ੍ਰਾਹੀ[4]॥੪੬॥

ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ॥ ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ॥ ੩ ॥

ਚੌਪਈ ॥ 'ਕਲੀਕਾਲਿ ਮਹਿੰ ਛੁਟਿ ਗਯੋ ਧਰਮੁ। ਖੱਤ੍ਰੀ ਦਿਜ ਸਭਿ ਕਰਤਿ ਕੁਕਰਮ। ਇਨ ਦੋਨੋਂ[5] ਬਹੁ ਗਹਿ ਲਿਯ[6] ਪਾਪਾ। ਭ੍ਰਿਸ਼ਟ ਭਏ ਛੋਡਾ ਧ੍ਰਮ ਆਪਾ ॥੪੭॥ ਤਨੁਜਾ ਕੋ ਧਨ[7] ਲੇਕਰਿ ਖਾਹੀਂ। ਪਰਤਿਯ ਸੋਂ ਬਿਭ-ਚਾਰ ਕਮਾਹੀਂ। ਅਪਨੋ ਪਢਨਾ ਦੀਨੋ ਤਜਾਰੋ। ਪਢਨ ਮਲੇਛਨ ਭਾਖਾ ਲਾਗੇ*॥੪੮ ॥ ਧਨ ਲਾਲਚ ਕਰਿ ਭੇ ਬਿਪਰੀਤੀ। ਨਿਜ ਬ੍ਰਿਤਿ ਤਜਾਗੀ ਚਲੈਂ ਅਨੀਤੀ। ਪਰ ਨਿੰਦਾ ਮਿਲਿ ਸਦਾ ਅਲਾਵਹਿੰ। ਕਰਤਿ ਹਰਿ ਕਥਾ ਬਾਤ ਚਲਾਵਹਿੰ'॥੪੯॥ਸੁਨਿ ਕਰਿ ਪੁਨ ਦਿਜ ਉਚਰੇ ਬੈਨਾ।'ਸੁਨਹੁ ਸੰਤ ਜੀ ਤੁਮ ਸੁਖਦੈਨਾ। ਕਲਿਜੁਗ ਮਹਿੰ ਅਘ[8] ਕੋ ਬਰਤਾਰਾ। ਕਰਤਿ ਸਰਬ ਨਰ ਬਿਨਾ ਬਿਚਾਰਾ ॥ ੫੦ ॥ ਬਿਨਾ ਨਾਮ ਤੇ ਆਨ ਉਪਾਇ। ਜਿਉਂ ਗਤਿ ਹੋਵਹਿ ਦੇਹੁ ਬਤਾਇ। ਤੁਮ ਸਰਬੱਗਜ ਅਹੋ ਗਤਿਦਾਈ'। ਸੁਨਿ ਸ੍ਰੀ ਗੁਰ ਪੁਨ ਗਿਰਾ ਅਲਾਈ ॥ ੫੧ ॥

[1](ਇਕੱਠਾ) ਕਰਕੇ ਧਰਤੀ ਵਿਚ ਦੱਬਕੇ। [2]ਸਾਰੇ ਵਿਹਾਰ (ਸਿੱਧ) ਕਰਨ ਵਾਸਤੇ। [3]ਸਮਾਈ ਧਾਰੀ ਹੈ—ਭਾਵ ਆਪਣਾ ਆਪ ਜਣਾਇਆ ਨਹੀਂ। [4]ਕਹੀ। [5]ਖੱਤ੍ਰੀ ਬ੍ਰਹਮਣਾਂ ਨੇ। [6]ਗ੍ਰਹਣ ਕਰ ਲੀਤਾ ਹੈ। [7]ਧੀ ਦਾ ਧਨ। [8]ਪਾਪ।

*ਭਾਵ ਇਹ ਹੈ ਕਿ ਆਪਣੀ (ਹਿੰਦ ਦੀ) ਭਾਸ਼ਾ ਵਿਚ ਧਰਮ ਪਰਧਾਨ ਹੈ ਉਹ ਪੜ੍ਹਦੇ ਨਹੀਂ, ਤੇ ਮਲੇਛ (ਬਦੇਸ਼ੀ ਰਾਜੇ) ਜੋ ਰਾਜ ਕਰ ਰਹੇ ਹਨ ਉਹਨਾਂ ਦੀ ਭਾਸ਼ਾ ਪੜ੍ਹਦੇ ਹਨ। ਉਹਨਾਂ ਦੀ ਭਾਸ਼ਾ ਨੇ ਉਨ੍ਹਾਂ ਨੂੰ ਦੂਸਰੇ ਦਾ ਰਾਜ ਮਾਲ ਖੁਹਣਾ, ਲੁੱਟਣਾ, ਐਸ਼ਾਂ ਤੇ ਪਦਾਰਥਾਂ ਦੇ ਭੋਗ ਸਿਖਾਲੇ ਹਨ। ਦੂਸਰਿਆਂ ਦੀ ਬੋਲੀ ਮਾਤ੍ਰ ਦੇ ਪੜ੍ਹਨ ਤੋਂ ਯਾ ਚੰਗੇ ਪੁਸਤਕ ਪੜ੍ਹਨ ਤੋਂ ਮੁਰਾਦ ਨਹੀਂ, ਕਿਉਂਕਿ ਅਗਲੀ ਤੁਕ ਵਿਚ ਮਲੇਛ ਭਾਖਿਆ ਦਾ ਅਸਰ ਬੇਧਰਮੀ ਹੋਣਾ ਦੱਸ ਰਹੇ ਹਨ।

ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ ਬਿਨੁ ਨਾਮ ਹਰਿਕੇ ਮੁਕਤਿ ਨਾਹੀ ਕਹੈ ਨਾਨਕ ਦਾਸੁ ॥ ੪ ॥ ੧ ॥ ੬ ॥ ੮ ॥

ਚੌਪਈ ॥ ਕਰ ਜੋਰੇ ਦਿਜ ਕੀਨੀ ਬੰਦਨ। 'ਮਮ ਗਤਿ ਕੀਜੈ ਪਾਪ ਨਿਕੰਦਨ!।ਪੂਰਨ ਪੁਰਖਸੰਤ ਜਗਦੀਸ਼!'।ਅਸ ਕਹਿ ਚਰਨ ਕਮਲ ਧਰਿ ਸੀਸੁ ॥ ੫੨ ॥ ਗਰਬ ਜਾਤਿ ਕਾ ਦੀਨੋ ਤਜਾਗੀ। ਗੁਰ ਪਗ ਕੀ ਉਰ ਮਹਿ ਲਿਵ ਲਾਗੀ। 'ਨਿਜ ਉਪਦੇਸ਼ ਮੋਹਿ ਕੋ ਦੀਜੈ। ਸ਼ਰਨ ਪਰੇ ਕੀ ਸ਼ਰਮ ਰਖੀਜੈ' ॥ ੫੩ ॥ ਦੋਹਰਾ ॥ ਗੁਰ ਕਹਿ 'ਧਨ ਪ੍ਰਾਪਤਿ ਭਯੋ ਭਜਹੁ ਦੰਭ ਛਲ ਜੋਇ। ਸ਼ੁੱਧ ਆਤਮੈ ਨਾਮ ਜਪਿ ਇਸ ਪ੍ਰਕਾਰ ਗਤਿ ਹੋਇ ॥ ੫੪ ॥ ਚੌਪਈ ॥ ਵਾਹਿਗੁਰੂ ਜਪਿ ਵਰਤਹੁ ਦਰਬਾ। ਪਰ-ਹਰਿ ਰਿਦੇ ਬਿਕਾਰਨ ਸਰਬਾ। ਪਾਛਲ ਆਧ ਬਖਸ਼ੇ ਤੁਝ ਭਾਈਂ। ਬਹੁਰ ਨ ਕਰਿ ਸੁ ਅਹੈਂ ਦੁਖਦਾਈ' ॥ ੫੫ ॥ ਸਾਲਗਰਾਮ ਦੀਨ ਪੁਨ ਤਾਂਹੀ। 'ਇਨਕੀ ਭੀਸ਼ੇ[1] ਵਾਕ ਰਚਾਹੀ**'। ਭਯੋ ਸਿੱਖ ਸਤਿਗੁਰ ਕੋ ਦਿਜਬਰ। ਹਰਖਯੋ ਅਧਿਕ ਸ਼ਬਦ ਬਹੁ ਲਿਖਿ ਕਰਿ ॥੫੬॥ਦੋਹਰਾ॥ਇਸ ਬਿਧਿ ਬਿੱਪ੍ਰ ਨਿਹਾਲ ਕਰਿ ਕੀਨੋ ਗਮਨ ਬਹੋਰ†। ਇਕ ਗ੍ਰਾਮ ਪਹੁੰਚਤਿ ਭਏ, ਮੰਦ-ਮਤੀ[2] ਤਿਹ ਠੌਰ ॥ ੫੭ ॥ ਚੌਪਈ॥ ਜਿਹ ਸਥਾਨ ਬੈਠੇ ਗੁਰ ਜਾਈ। ਹਸੀ ਕਰਹਿੰ ਤਹਿੰ ਮਾਨਵ ਆਈ। ਦੀਨ ਉਠਾਇ ਅਵਰ ਥਲ ਗਏ। ਕਿਨਹੂੰ

---

[1]ਭੀਖੇ=ਭਿਖਜਾ। [2]ਇਨ੍ਹਾਂ ਦੁਆਰਾ ਭਿਖਿਆ ਮੰਗਦਾ ਸੈਂ (ਝੂਠੀ) ਵਾਕ ਰਚਨਾਂ ਕਰਕੇ। [3]ਮੰਦੀ ਮਤਿ (ਵਾਲੇ ਰਹਿੰਦੇ ਸਨ)।

*ਇਸ ਤੁਕ ਦਾ ਹੋਰ ਪਾਠ ਤੇ ਅਰਥ ਭੀ ਕਰਦੇ ਹਨ, 'ਦਿਨ ਕੀ ਭੀ ਸੇਵਾ ਕਰਿ ਚਾਹੀ' ਕਿ 'ਦਿਨ੍ਹਾਂ ਦੀ ਸੇਵਾ ਬੀ ਚਾਹ ਕਰਕੇ ਕਰ'। ਏਹ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਨਹੀਂ ਹੋ ਸਕਦਾ ਕਿਉਂਕਿ ਬੁਤ ਪ੍ਰਸਤੀ ਦਾ ਉਪਦੇਸ਼ ਉਹਨਾਂ ਦੀ ਉਚਾਰੀ ਬਾਣੀ ਦੇ ਵਿਰੁੱਧ ਹੈ 'ਪਾਥਰੁ ਲੈ ਪੂਜਹਿ ਮੁਗਧ ਗਵਾਰ ॥ [ਵਾਰ ਬਿਹਾਗੜਾ]' ਫੇਰ ਅਗਲੀ ਤੁਕ ਵਿਚ ਬ੍ਰਹਮਣ ਸਿੱਖ ਬਣ ਰਿਹਾ ਹੈ ਤੇ ਗੁਰਬਾਣੀ ਲਿਖ ਰਿਹਾ ਦੱਸਿਆ ਹੈ। ਸਿੱਖ ਹੋ ਗਏ ਨੂੰ ਪੱਥਰ ਪੂਜਾ ਗੁਰੂ ਜੀ ਕੀਕੂੰ ਦੱਸ ਸਕਦੇ ਹਨ। ਹਾਂ, ਇਹ ਵਾਕ ਮਖ਼ੌਲ ਨਾਲ ਕਹੇ ਗਏ ਹੋਣ ਤਾਂ ਢੁੱਕ ਸਕਦੇ ਹਨ। ਇਹ ਅਰਥ,—ਕਿ ਉਸ ਦਾ ਸਾਲਗਰਾਮ ਜੋ ਉਸ ਦੀ ਤ੍ਰਿਕਾਲ ਦ੍ਰਿਸ਼ਟੀ ਝੂਠੀ ਸਾਬਤ ਕਰਨ ਲਈ ਲੁਕਾਏ ਸੇ ਦੇਕੇ ਕਹਿਣ ਲਗੇ, ਹੁਣ ਦਸ ਖਾਂ ਪੰਡਤਾ ਮੋਨ੍ਹਾਂ ਪੱਥਰਾਂ ਦੀ ਚਾਹ ਕਰਕੇ ਸੇਵਾ ਕਰਦਾ ਹੁੰਦਾ ਸੈਂ, ਹੁਣ ਦੇਖ ਖਾਂ, ਜੀ ਕਰਦਾ ਹਦੀ ਕਰਨ ਨੂੰ ? ਤਾਂ ਬ੍ਰਹਮਣ ਨੇ ਸਿੱਖੀ ਕਬੂਲੀ ਤੇ ਗੁਰਬਾਣੀ ਲਿਖ ਲਈ, ਮੁਰਾਦ ਇਹ ਕਿ ਸਾਲਗਰਾਮ ਤਿਆਗ ਦਿੱਤੇ।

†ਅਗਲੀਆਂ ਦੋਏ ਸਾਖੀਆਂ ਪੁਰਾਤਨ ਜਨਮ ਸਾਖੀ ਵਿਚ ਭੀ ਹਨ।

ਨ ਬੈਠਨ ਕਿਹਠਾਂ ਦਏ ॥੫੮॥ 'ਬਸਦੇ ਰਹਹੁ ਇਸੀ ਥਲ ਮਾਂਹੀ'। ਅਸ ਕਹਿ ਗਮਨ ਕੀਨਿ ਦੁਖਦਾਹੀ। ਆਵਾ ਪੁਨ ਆਗੈ ਇਕ ਗ੍ਰਾਮੁ ॥ ਬੈਠਿ ਗਏ ਸ਼ੁਭ ਥਲ ਸੁਖਧਾਮੁ ॥੫੯॥ ਸੰਤ ਸਰੂਪ ਲਖਨੋ ਨਰ ਆਏ। ਚਰਨ ਕਮਲ ਪਰ ਸੀਸ ਟਿਕਾਏ। ਅਧਿਕ ਭਾਉ ਕਰਿ ਸੇਵਾ ਕੀਨੀ॥ ਨਿਸ ਮਹਿ ਨੀਕੀ ਜਾਗੈ[1] ਦੀਨੀ ॥੬੦॥ ਤਬ ਸ਼੍ਰੀ ਨਾਨਕ ਬੈਨ ਉਚਾਰਾ। 'ਏਹੁ ਗ੍ਰਾਮ ਉਜਰੈਗੋ ਸਾਰਾ। ਜਾਇ ਬਹੁਤ ਗ੍ਰਾਮਨ ਮੈਂ ਬਸਈ॥ ਇਹਾਂ ਬਾਸ[2] ਸਭਿਹੀ ਕੋ ਨਸਈ[3]"॥੬੧॥ਮਰਦਾਨਾ ਇਸ ਬਿਧਿ ਬਚ ਸੁਨਿਕੈ। ਬੋਲਨੋ ਤਬ ਸੀਸੈ ਮਨ ਗੁਨਿਕੈ। 'ਜਹਾਂ ਨ ਹਮਕੋ ਬੈਠਨਿ ਦੀਨੋ।–ਬਸਦੇ ਰਹੋ–ਕਹਿਨ ਅਸ ਕੀਨੋ ॥੬੨॥ ਬਹੁਰੋ ਸੇਵਾ ਕੀਨੀ ਜਹਿਂਵਾ। ਉਜਰਨ ਕੋ ਸਰਾਪ ਦੇ ਤਹਿਂਵਾ। ਇਹ ਕਨਾ ਰੀਤਿ ਆਪਨੈ ਕੀਨੀ ?। ਮਨ ਮੇਰੇ ਮਹਿ ਪਰਹਿ ਨ ਚੀਨੀ[4]"॥੬੩॥ ਦੋਹਰਾ ॥ ਗੁਰ ਕਹਿ 'ਨਰ ਇਸ ਗ੍ਰਾਮ ਕੇ ਬਸੈਂ ਬਹੁਤ ਜੋ ਗ੍ਰਾਮ।ਸੁਮਤਿ ਸਿਖਾਵਹਿਂ ਸਭਿਨਿਕੋ ਬਧਹਿ ਧਰਮ ਅਭਿਰਾਮ॥੬੪॥ਚੌਪਈ॥ ਤਿਸੀ ਗ੍ਰਾਮ ਕੇ ਨਰ ਜਹਿਂ ਜਾਵਹਿਂ। ਦੇਕੈ ਕੁਮਤਿ ਕੁਕਰਮ ਚਲਾਵਹਿਂ। ਬਿਗਰੇ ਆਪਹਿਂ[5], ਅਪਰ ਬਿਗਾਰਹਿਂ। ਪਰਲੋਕਹਿਂ ਸੁਖ ਮੂਲ[6] ਉਖਾਰਹਿਂ' ॥ ੬੫॥ ਲੰਪਟ ਲੋਭ ਕੂਰ ਅਨੁਸਰਈ[7]। ਸੰਤ ਅਤਿਥਿ[8] ਕੀ ਸੇਵ ਨ ਕਰਿਈ।ਨਿਸ ਦਿਨ ਬਿਖਿਯਨਿ ਬਿਖੈ ਬਿਤਾਵਹਿਂ।ਅੰਤਕ ਤੈ[10]ਅੰਤਹਿ ਦੁਖ ਪਾਵਹਿਂ' ॥੬੬॥ ਮਰਦਾਨਾ ਕਹਿ 'ਜੋ ਤੁਧ ਭਾਵਹਿ। ਤਉ ਓਨ੍ਹਾਂ ਕੀ ਮੋਖ ਕਰਾਵਹਿ'। ਤਿਹ ਛਿਨ ਬਹੁਤੇ ਨਰਨ ਮਝਾਰਾ। ਸ਼੍ਰੀ ਗੁਰ ਉਚਰਨੋ ਸ਼ਬਦ ਮਲਾਰਾ ॥ ੬੭ ॥

ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧

੧ ਓ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥ ੧ ॥ ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥ ੧ ॥ ਰਹਾਉ ॥ ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੂਹੀ ॥ ੨ ॥ ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਮੋਦੀ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ

[1]ਸੁਹਣੀ ਥਾਂ। [2]ਵੱਸਣਾ। [3]ਨਾਸ਼ ਹੋਵੇਗਾ। [4]ਜਾਣੀ ਨਹੀਂ ਜਾਂਦੀ। [5]ਆਪ ਵਿਗੜੇ ਹਨ। [6]ਮੂੰਹ ਤੋਂ। [7]ਪੁੱਠ ਦੇਣਗੇ। [8]ਅਨੁਸਾਰ ਹਨ। [9]ਲੋਭਵੰਦ। [10]ਯਮ ਤੋਂ।

ਮੇਲੇ ਹਛੇ ਹੋਹੀ ॥ ੩ ॥ ਜੇਹੀ ਹੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥
ਨਾਨਕ ਹੁਤਿ ਸੁਹਾਵੀ ਸਾਈ ਬਿਨੁ ਨਾਵੈ ਹੁਤਿ ਕੇਹੀ ॥ ੪ ॥ ੧ ॥

ਚੌਪਈ॥ ਲੋਕਨਿ ਸਰਬ ਸ਼ਬਦ ਸੁਨਿ ਕਰਿਕੈ। ਸਿੱਖ ਭਏ ਸਤਿਗੁਰੁ ਬਿਚਰਿਕੈ। ਵਾਹਿਗੁਰੂ ਕੋ ਸਿਮਰਨ ਕਰਿਹੀਂ। ਰਿਦੈ ਬਿਕਾਰਨ ਕੋ ਪਰਹਰਿਹੀਂ॥ ੬੯॥ਦੋਹਰਾ॥ਗਮਨ ਕੀਨ ਤਹਿੰ ਤੇ ਪ੍ਰਭੂ ਜਾਨਿ ਆਨ ਅਸਥਾਨ।ਰੀਜਨ[1] ਦੰਭ,ਭੰਜਨ[2] ਕਸ਼ਟ,ਰੰਜਨ[3]ਜਨ[4]ਕੇ ਪ੍ਰਾਨ॥੬੯॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਬ੍ਰਾਹਮਨ, ਗ੍ਰਾਮਨ' ਪ੍ਰਸੰਗ ਬਰਨਨੰ ਨਾਮ ਬਾਈਸਮੋ ਅਧਜਾਯ ॥੨੨॥

੨੩. [ਸਤਿਗੁਰ ਮੰਗਲ। ਸਤਿੱਘਰਾ ਵਿਖੇ ਦੁਖੀ ਸ਼ਾਹ ਦਾ ਉਧਾਰ]

ਦੋਹਰਾ ॥ ਸੁਖ ਸਾਗਰ ਨਾਗਰ ਗੁਰੂ ਜਗਤ ਉਜਾਗਰ ਰੂਪ ॥
ਬੰਦੌਂ ਪਦ ਅਰਬਿੰਦ ਕੋ ਉਚਰੌਂ ਕਥਾ ਅਨੂਪ ॥ ੧ ॥

ਨਗਰ=ਜੋ ਨਗਾਰ ਵਿਚ ਵੱਸਦਾ ਹੋਵੇ ਸੋ ਨਾਗਰ। (ਅ) ਨਗਰ ਦੇ ਵੱਸਣ ਵਾਲੇ ਪਿੰਡਾਂ ਦੇ ਵੱਸਣ ਵਾਲਿਆਂ ਤੋਂ ਵਧੇਰੇ ਸੱਭਜ ਹੁੰਦੇ ਹਨ, ਇਸ ਲਈ ਨਾਗਰ ਦਾ ਅਰਥ ਹੋ ਗਿਆ ਹੈ ਚਤੁਰ, ਪ੍ਰਬੀਨ,ਗੁਣਸੰਪੰਨ, ਸਭਜ, ਸੁਸਿੱਖਜਤ। (ਏ) ਸ਼ਹਿਰਾਂ ਦੇ ਰਹਿਣ ਵਾਲੇ ਮੁਸ਼ੱਕਤ ਦੇ ਕੰਮ ਨਾ ਕਰਨ ਕਰਕੇ ਸੁਹਲ ਤੇ ਕੁਛ ਸੁਹਣੇ ਹੋ ਜਾਂਦੇ ਹਨ ਇਸ ਕਰਕੇ ਨਾਗਰ ਦਾ ਅਰਥ ਸੁਹਣਾ ਭੀ ਹੈ।

ਅਰਥ—ਗੁਰੂ ਸੁਖਾਂ ਦਾ ਸਮੁੰਦਰ ਹੈ (ਤੇ ਹਰ ਗੁਣ ਵਿਚ) ਨਿਪੁਨ ਹੈ, (ਉਸ ਦਾ) ਸਰੂਪ ਜਗਤ ਪਰਸਿੱਧ ਹੈ। (ਉਨ੍ਹਾਂ ਦੇ) ਚਰਨਾਂ ਕਮਲਾਂ ਨੂੰ ਨਮਸਕਾਰ ਕਰਕੇ (ਅਗੋਂ ਹੋਰ) ਅਨੂਪਮ ਕਥਾ ਉਚਾਰਦਾ ਹਾਂ।

ਸ਼੍ਰੀ ਬਾਲਾ ਸੰਧੁ ਵਾਚ ॥ ਚੌਪਈ ॥ ਸ੍ਰੀ ਅੰਗਦ ! ਸੁਨਿ ਕਥਾ ਸੁਹਾਨੀ। ਗਮਨ ਕੀਨ ਆਗੇ ਗੁਨਖਾਨੀ। ਹੁਤੋ ਸਤਿੱਘਰਾ* ਏਕ ਸਥਾਨਾ। ਤਹਾਂ ਪਹੁਚੇ ਕ੍ਰਿਪਾਨਿਧਾਨਾ॥੨॥ ਗਮਨੇ ਬਹੁਰ ਬਜਾਰ ਮਝਾਰਾ।ਬੈਠਿ ਗਏ ਇਕ ਹਾਟ ਉਦਾਰਾ। ਹੁਤੋ ਧਨਾਢ ਸ਼ਾਹ ਇਕ ਭਾਰੀ। ਕਾਮੇ ਜਿਹ ਕੇ ਬਹੁਤ ਅਗਾਰੀ ॥੩॥ਜਗ ਕੇ ਧੰਧ ਅਧਿਕ ਸੋ ਕਰਿਈ।ਰਿਦੇ ਨਾਮ ਹਰਿ ਕਦੇ ਨ ਧਰਿਈ। ਕਰਤਿ ਬਨਜ ਸਭਿ ਦਿਵਸ ਬਿਤਾਵਤਿ। ਪਚੀ ਭਯੋ[5] ਕਬਹਿ ਨ ਬਿਸਰਾਵਤਿ[6]॥੪॥ਦੋਹਰਾ॥ਘਟੀ ਦੋਇ ਦਿਨ ਜਬ ਰਹਾ ਮਰਦਾਨੇ ਦ੍ਰਿਗ ਲਾਇ[7],

[1]ਨਾਸ਼ ਕਰਨ ਨੂੰ। [2]ਤੋੜਨ ਨੂੰ। [3]ਪ੍ਰਸੰਨ ਕਰਨ। [4]ਦਾਸਾਂ। [5](ਵਿਹਾਰ ਵਿਚ) ਖਚਤ ਹੋਯਾ [6]ਭੁੱਲਦਾ ਨਹੀਂ (ਵਿਹਾਰਾਂ ਨੂੰ)। [7]ਨੇੜੇ ਲਾਕੇ (ਦੇਖਿਆ)।

*ਤਵਾ: ਖਾ: ਨੇ ਇਸ ਪਿੰਡ ਦਾ ਨਾਉਂ ਨੁਸ਼ਹਿਰਾ ਦਿੱਤਾ ਹੈ। (ਦੇਖੋ ਸਫਾ ੪੭੮) ਸਤਿੱਘਰਾ ਮਿੰਟਗੁਮਰੀ ਦੇ ਜ਼ਿਲੇ ਵਿਚ ਹੈ ਤੇ ਸ਼ਤਿਗੁਰੂ ਜੀ ਦੀ ਯਾਦਗਾਰ ਵਿਚ ਉਥੇ ਗੁਰਦ੍ਵਾਰਾ ਹੈ, ਤੇ ਇਹ ਕਥਾ ਭੀ ਓਥੇ ਪ੍ਰਸਿੱਧ ਹੈ।

ਕਹਯੋ [1]ਸੁਖੀ ਬਹੁ ਸ਼ਾਹ ਇਹੁ, ਸੁਖ ਸੋਂ ਦਿਵਸ ਬਿਤਾਇ ॥ ੫ ॥ ਚੌਪਈ ॥
ਕਬ ਕੇ ਤੁਮ ਬੈਠੇ ਇਸ ਥਾਈਂ। ਦ੍ਰਿਸ਼ਟਿ ਨ ਇਸਕੀ ਹਮ ਦਿਸ਼ਿ ਆਈ।
ਕਰਨ ਦਾਨ ਕੀ[1] ਮਨ ਮਹਿੰ ਨਾਂਹੀ। ਥੋਮੁਖ ਸੰਤਨ ਤੇ ਇਹ ਆਹੀ ॥੬॥
ਕਬਹਿ ਨ ਸੇਵ ਕਿਸੂ ਕੀ ਕਰਿਈ। ਭਾਉ ਭਗਤਿ ਕੋ ਰਿਦੈ ਨ ਧਰਿਈ।
ਸੁਖੀ ਰਹਿਤ,ਉਲਟੀ ਇਹ ਜਾਨੀਂ[2]।ਸੁਨਿਕੈ ਅਸ ਬੋਲੇ ਗੁਨ ਖਾਨੀ ॥੭॥
[3]ਰੀਤਿ ਕਲੁਖ ਕੀ ਦੁਖ ਕੋ ਦੇਈ[3]। ਜਿਨਹਿੰ ਗਯਾਨ, ਸੁਖੀਆ ਹੈ ਤੇਈ।
ਬਿਨ ਸੂਰਜ ਕਬ ਨਹਿੰ ਦਿਨ ਆਹੀ।ਹੀਨ ਗਯਾਨ ਤਿਉਂ ਸੁਖ ਕਿਹਨਾਂਹੀ
॥੮॥ਜੋਕਰਿ ਤੋਰੇ ਉਰ ਸੰਦੇਹੂ। ਸ਼ਾਹਿ ਬੁਲਾਇ ਬੂਝ ਕਿਨ ਲੇਹੂ[4]। ਸੁਨਿ
ਕਰਿ ਇਸ ਪ੍ਰਕਾਰ ਮਰਦਾਨੇ।ਸ਼ਾਹੁ ਸੰਗਿ ਤਬ ਬਚਨ ਬਖਾਨੇ ॥੯॥ [5]ਸੁਖ
ਬਿਸ਼ਾਲ ਮਹਿੰ ਤੁਮ ਕੋ ਜੋਵਾ[5]। ਕੌਨ ਪੁੰਨ ਕਿਯ ? ਜਾਂਤੇ ਹੋਵਾ[6]। ਜਾਂਤੇ*
ਨਿਸ ਦਿਨ ਜਾਨਤਿ ਨਾਂਹੀ। ਮਗਨ ਰਹੋ ਅਪਨੇ ਸੁਖ ਮਾਂਹੀ' ॥ ੧੦ ॥
ਲਖਿ[7] ਦਰਵੇਸ਼ ਬੇਸ਼ ਮਨ ਮਾਂਹੀ । ਬੋਲਯੋ ਸ਼ਾਹ ਅਧਿਕ ਦੁਖ ਜਾਂਹੀ ।
[8]ਸਰਬ ਜਗਤ ਮਹਿੰ ਮੋਹਿ[8] ਸਮਾਨਾਂ। ਔਰ ਨ ਕੋਊ ਦੁਖੀ ਮਹਾਨਾਂ ॥੧੧॥
ਗੁਹਜ ਬਹੁਤ ਸੋਂ[9] ਕਹਾ ਨ ਜਾਈ । ਕੈਸੇ ਤੁਮ ਢਿਗ ਦੇਉਂ ਬਤਾਈ'।ਕਹਿ
ਮਰਦਾਨਾ[10]ਸੰਤ ਮਹਾਨੇ । ਇਨ ਆਗੈ ਕਹੁ ਹੈ ਦੁਖ ਹਾਨੇ' ॥੧੨॥ਨਿਕਟਿ
ਬੈਠਿ ਗੁਰ ਸ਼ਾਹ ਅਲਾਈ।[11]ਸੁਨਹੁ ਸੰਤ ! ਤੁਮ ਸਭਿ ਸੁਖਦਾਈ।ਅੰਗਨਾ[12]
ਜੋ ਮੇਰੇ ਘਰ ਮਾਂਹੀ । ਅਧਿਕ ਸਨੇਹ ਸੰਗ ਮਮ ਤਾਂਹੀ॥੧੩॥ ਰਾਤ ਦਿਵਸ
ਤਿਹ ਭੋਗ ਬਿਲਾਸਾ । ਕਰਤਿ ਰਹਿਤਿ ਨਹਿੰ ਛੋਡੋਂ ਪਾਸ। ਏਕ ਸਮੇ ਹੋਯੋ
ਤਿਹ ਰੋਗਾ। ਭੀ ਦੁਰਬਲ, ਮ੍ਰਿਤੁ ਤੇ[13] ਭਾ ਸੋਗਾ॥੧੪॥ਅਧਿਕ ਦਾਨ ਦੀਨੋ
ਤਿਹ ਕਾਲਾ । ਕੀਨੋ ਬਹੁਰ ਬ੍ਰਿਲਾਪ ਬਿਸਾਲਾ । ਰੁਦਨ ਕਰਤਿ ਬੈਠਨੋ
ਤਿਹ ਪਾਸਾ । ਕਹਿਤਿ ਭਈ ਤਿਯ ਦੇਨ ਦਿਲਾਸਾ ॥ ੧੫ ॥–ਹਿਤ ਮੇਰੇ
ਕਿਉਂ ਰੋਦਨ ਠਾਨੋ । ਨਿਜ ਕੋ ਬਡ ਧਨਵੰਤ ਪਛਾਨੋ। ਮੈਂ ਮਰਿਹੋਂ ਕਰਿ
ਬਨਾਹ ਬਹੋਰੀ। ਭੋਗਹੁ ਆਨਿ[14]ਅੰਗਨਾ ਔਰੀ[15]॥੧੬॥ਬਿਲਸਿ ਬਿਲਾਸਨ
ਹੈ ਅਹਿਲਾਦੂ[16]। ਮੁਝਹਿ ਬਿਸਾਰਹਿੰ ਕਰਹਿੰ ਨ ਯਾਦੂ–। ਮੈਂ ਭਾਖਨੋ–

---

[1]ਦਾਨ ਕਰਨੇ ਦੀ (ਇੱਛਾ)। [2]ਫੇਰ ਇਹ ਸੁਖੀ ਰਹਿੰਦਾ ਹੈ, (ਮੈਨੂੰ) ਇਹ ਗਲ ਪੁੱਠੀ ਲਗਦੀ ਹੈ। [3]ਭਾਵ ਪਾਪ ਤਾਂ (ਸਦਾ) ਦੁੱਖ ਹੀ ਦੇਂਦੇ ਹਨ। [4]ਪੁੱਛ ਕਿਉਂ ਨਹੀਂ ਲੈਂਦਾ। [5]ਦੇਖਿਆ। [6]ਹੋਇਆ ਹੈ (ਸੁਖ)। [7]ਜਾਣਕੇ। [8]ਮੇਰੇ। [9]ਗੁੱਝਾ ਹੈ ਉਹ (ਦੁਖ) ਬਹੁਤ। [10]ਇਸਤ੍ਰੀ। [11]ਮੋਤ (ਦਾ ਖਿਆਲ) ਕਰਕੇ। [12]ਲਿਆਕੇ। [13]ਹੋਰ ਇਸਤ੍ਰੀ। [14]ਅਨੰਦ। *ਪਾ:–ਕਾਂਤੇ।

ਸੁਨੀਐ ਪ੍ਰਿਯ ਮੋਰੀ[1]। ਤੁਝ ਬਿਨ ਮੋਹਿ ਨ ਭਾਵੈ ਔਰੀ ॥੧੭॥ ਤੂੰ ਜੀਵਹਿੰ ਤੇ ਕਰੌਂ ਬਿਲਾਸਾ। ਨਤੁ ਮੈਂ ਤਜੌਂ ਜਿਯਨ ਕੀ ਆਸਾ। ਪ੍ਰਾਨ ਸਮਾਨ ਮੋਹਿ ਕੋ ਪ੍ਯਾਰੀ। ਤੁਝ ਬਿਨ ਕਸ[2] ਬਿਲਸੌਂ ਬਿਧ ਨਾਰੀ[3]—॥ ੧੮ ॥[4]—ਅਹੋ ਕੰਤ! ਮੈਂ ਜੀਓਂ ਤ ਸਾਚੀ। ਮਰਿ ਜਾਵੌਂ ਇਹ ਕਹਿ[5] ਸਭਿ ਕਾਚੀ। ਅਸ ਕਹਿ ਮੋਹਿ ਸੁਨਾਵਤਿ ਪ੍ਰੀਤੀ। ਰਿਦੈ ਬਿਖੈ ਠਾਨਤਿ ਬਿਪਰੀਤੀ[6]—॥ ੧੯ ॥ ਤ੍ਰਿਯ ਕੀ ਤਰਕ ਸੁਨੀ ਮੈਂ ਜਬਹੀ। ਸਹਿ ਨ ਜਾਇ ਬਹੁ ਦੂਖ ਭਾ ਤਬਹੀ। ਲੈ ਕਰਿ ਤੀਛਨ ਛੁਰੀ ਚਲਾਈ। ਲਿੰਗ ਕਾਟਿ ਨਿਜ ਦੀਨ ਬਗਾਈ ॥ ੨੦ ॥—ਅਬ ਤੌ ਆਇ ਕਿ ਨਾਂਹਿ ਪ੍ਰਤੀਤੀ। ਮਾਨਤਿ ਨਹੀਂ ਸਾਚ ਮਮ ਪ੍ਰੀਤੀ—।ਸ਼ਿਸ਼ੁਨ[7]ਕਟੇ ਤੇ ਪੀਰ ਬਿਸਾਲਾ। ਮੈਂ ਰਹਿਓ ਜੀਵਤਿ ਤਿਹ ਕਾਲਾ ॥੨੧॥ ਕਿਤਿਕ ਦਿਵਸ ਬੀਤੇ ਤੇ ਨਾਰੀ। ਭਈ ਅਰੋਗ ਗਯੋ ਦੁਖ ਭਾਰੀ। ਜਬ ਬਲ ਭਯੋ ਆਨ ਸਰਬੰਗਾ[8]। ਬਨਾਪਨੋ ਤਿਹ ਤਨ ਬਹੁਰ ਅਨੰਗਾ[9] ॥ ੨੨ ॥ ਕਿਤਿਕ ਦਿਵਸ ਮੁਹਿ ਸੰਗ ਅਲਾਈ।—ਬਿਨ ਮੈਥੁਨ ਤੇ ਰਹਨੋ ਨ ਜਾਈ—ਹੌਂ ਲੱਜਿਤ ਹੁਇ ਕਛੁ ਨ ਬਤਾਵੌਂ। ਅਪਨ ਕਰਨੋ ਲਖਿ ਉਰ ਪਛੁਤਾਵੌਂ॥੨੩॥ ਅਬ ਪਰ ਪੁਰਖਨ ਸੌਂ ਬਿਭਚਾਰਤਿ[10]। ਜਿਹ ਚਾਹੈ ਤਿਹ ਪਾਸ ਹਕਾਰਤਿ।ਪਰਹਰਿ ਲਾਜ ਸਰਬ ਪਰਵਾਰ।ਬਹੁਤ ਨਰਨ ਸੌਂ ਕਰਤਿ ਬਿਹਾਰਾ ॥੨੪॥ ਅਸ ਕੁਕਰਮ ਨੈਨਨ ਨਿਤ ਦੇਖੌਂ।ਮੋ ਮਨ ਹੋਵਤਿ ਦਗਧ ਬਿਸੇਖੌ। ਚਿੰਤਾਤੁਰ ਦੁਖ ਮਹਿੰ ਦਿਨ ਰੈਨਾ। ਮੋ ਸੋ ਦੁਖੀ ਅਵਰ ਕੋ ਹੈ ਨਾਂ ॥ ੨੫ ॥ ਰਿਦੈ ਬਿਚਾਰਤਿ ਹੌ ਨ ਉਪਾਈ। ਸਭਿ ਲੋਕਨ ਤੇ ਰਹੌਂ ਲਜਾਈ[11]।ਸੁਨਿਕੈ ਸ਼੍ਰੀ ਪ੍ਰਭੁ ਬੈਨ ਅਲਾਏ। "ਪੂਰਬ ਜਨਮ ਕਰਮ ਕਰਿ ਆਏ ॥ ੨੬ ॥ ਦੋਹਰਾ ॥ ਤਿਨਕੋ ਦੁਖ ਸੁਖ ਭੋਗਈ ਜੋ ਬੀਜਹਿ ਸੋ ਖਾਇ। ਪੁੰਨ ਕਰੇ ਸੁਖ ਹੋਤਿ ਹੈਂ ਕਲਮਲ ਤੇ ਦੁਖ ਪਾਇ ॥੨੭॥ ਚੌਪਈ॥ ਬ੍ਰਹਮਾਦਿਕ ਤੇ ਮਸ਼ਕ[12] ਜਿ ਆਹੀ[13]। ਭੋਗਹਿ ਕਰਮ ਕੀਨ ਜਸ ਜਾਂਹੀ। ਜਿਨ ਕਿਨ ਜਸ ਕਸ ਕਰਮੰ ਕੀਨੋ। ਭੋਗੋ ਬਿਨਾ ਛੁਟਤਿ ਨਹਿ, ਚੀਨੋ ॥ ੨੮ ॥ ਜੋ ਜਗ ਮਹਿੰ ਗਯਾਨੀ ਹੁਇ ਮਾਨਵ। ਦੇਹਿ ਅਨਿੱਤ ਸਦੀਵ ਸੁ ਜਾਨਵ[14]। ਦੁਖ ਸੁਖ ਭੀ ਨੱਸ੍ਵਰ[15] ਉਰ ਜਾਨਹਿ। ਮਮਤਾ ਇਨ ਮਹਿੰ

[1]ਮੇਰੀ ਪਿਆਰੀ। [2]ਕੈਸੇ। [3]ਦੂਸਰੀ ਇਸਤ੍ਰੀ। [4]ਇਸਤ੍ਰੀ ਬੋਲੀ। [5]ਕਹਿਣੀ (ਤੇਰੀ)। [6]ਉਲਟੀ ਰੀਤ। [7]ਸਾਰੇ ਅੰਗਾਂ ਵਿਚ। [8]ਕਾਮਦੇਵ। [9]ਮਾੜਾ ਕਰਮ ਕਰਦੀ ਹੈ। [10]ਸ਼ਰਮਿੰਦਾ [11]। [12]ਜੋ ਹੈਨ (ਸਾਰੇ)। [13]ਜਾਣਦਾ ਹੈ (ਗਿਆਨੀ)। [14]ਨਾਸ਼ ਹੋਣ ਵਾਲੇ।

ਕਬਹਿ ਨ ਆਨਹਿ[1]॥੨੯॥ ਸਦਾ ਅਨੰਦ ਏਕ ਰਸ ਰਹਿਹੀ। ਹਰਖ ਸੋਗ ਦੋਊ ਨਹਿੰ ਲਹਿਹੀ। ਪੁਨ ਮਾਨਵ ਜੋ ਹੈਂ ਜਗਿਆਸੀ। ਭਗਤਿ ਕਰਤਿ ਨਿਤ ਪ੍ਰਭੁ ਅਬਿਨਾਸ਼ੀ॥੩੦॥ ਦੋਹਰਾ॥ਸੋ ਜਾਨਤਿ ਇਸਥਿਧਿ ਰਿਦੈ--ਦੁਖ ਸੁਖ ਦੇ[2] ਕਰਤਾਰਹਮਰੋ ਪਰਮੇਸ਼੍ਵਰ ਮਿਤਰ ਕਰਤਿ ਭਲੀ ਸਭਿ ਕਾਰ--॥ ੩੧॥ ਚੌਪਈ ॥ ਸੰਕਟ ਪਰੈ ਆਨਿ ਜਬ ਤਾਂਹੀ।--ਭਲਿ ਹੂੰ--ਲਖੇ ਸੁ ਅਸ ਮਨ ਮਾਂਹੀ।--ਪਾਪ ਕਿਯੇ[3] ਸੋ ਜਾਇਂ ਬਿਲਾਈ[4]--। ਇਉਂ ਮਨ ਜਾਨਿ ਪ੍ਰਸੰਨ ਰਹਾਈ ॥੩੨॥ ਜਿਉਂ ਰੋਗੀ ਢਿਗ ਭੇਖਕ[5] ਆਵੈ। ਕਟੁ[6] ਔਖਧਿ[7] ਲੈ ਤਾਂਹਿ ਖੁਵਾਵੈ ਹੂੰ ਪ੍ਰਸੰਨ ਸੋ ਭੱਖਨ ਕਰਿਈ[8]।ਜਾਨਹਿ--ਰੋਗ ਸਕਲ ਮਮ ਹਰਿਈ[9]--॥੩੩॥ਤਿਉਂ ਭੋਗਹਿੰ ਨਿਜ ਕਰਮਨ ਸੋਊ।ਪ੍ਰਭੁ ਕੀ ਭਗਤਿਰਤੇ ਹੈਂ ਜੋਊ।ਦੁਖ ਹੋਵਹਿ ਤੌ ਪਾਪ ਮਿਟਾਈ।ਸੁਖ ਭੋਗਹਿੰ ਤੌ ਪੁੰਨ ਬਿਲਾਈ[10]॥ ੩੪ ॥ ਦੋਹਰਾ ॥ ਪੂਰਬਲੇ ਸਭਿ ਜਨਮ ਮਹਿੰ ਕਰਮ ਕਿਯੇ ਹੈਂ ਜੋਇ। ਨਿਸ਼ਚੈ ਭੋਗੇ ਚਾਹੀਏ ਕਿਹ ਬਿਧਿ ਮਿਟਨ ਨ ਹੋਇ ॥ ੩੫ ॥ ਚੌਪਈ ॥ ਸਤਿਸੰਗੀ ਅਸ ਕਰਹਿੰ ਬਿਚਾਰਾ। ਦੁਖ ਸੁਖ ਮਹਿੰ ਰਹਿਹੀਂ ਇਕ ਸਾਰਾ। ਲਖੈਂ--ਮੀਤ ਹਮਰਾ ਕਰਤਾਰਾ। ਜੋ ਕਿਛੁ ਕਰਹਿ ਸੁ ਨੀਕੀ ਕਾਰ--॥ ੩੬॥ ਪੁਨ ਜਗ ਮਹਿੰ ਜੋ ਨਰ ਅਗਿਆਨੀ। ਦੁਖ ਮਹਿੰ ਬਹੁ ਮਮਤਾ ਮਨੁ ਮਾਨੀ। ਖੇਦ ਪਾਇ ਭੋਗਤਿ ਹੈਂ ਸਭਿਹੀ। ਭੋਗੈ ਬਿਨਾ ਨ ਛੂਟਹਿੰਕਬਹੀ॥ ੩੭॥ ਇਕ ਤੌ ਤਨ ਦੁਖ ਭੋਗਹਿੰ ਸੋਈ।ਦੂਸਰ ਅਧਿਕ ਰਿਦੈ ਦੁਖ ਹੋਈ[11]। ਇਸ ਪ੍ਰਕਾਰ ਕਹਿ ਕ੍ਰਿਪਾਨਿਧਾਨਾ। ਸ਼੍ਰੀ ਮੁਖ ਏਹੁ ਸ਼ਲੋਕ ਬਖਾਨਾ ॥੩੮॥

ਸਲੋਕੁ ਮਃ ੧ ॥

ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥ ਪਰਸਰਾਮੁ ਰੋਵੈ ਘਰਿ ਆਇਆ ॥ ਅਜੈ ਸੁ ਰੋਵੈ ਭੀਖਿਆ ਖਾਇ ॥ ਐਸੀ ਦਰਗਹ ਮਿਲੈ ਸਜਾਇ ॥ ਰੋਵੈ ਰਾਮੁ ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੁੜਿ ਗਇਆ ॥ ਰੋਵੈ ਦਹਸਿਰੁ ਲੰਕ ਗਵਾਇ ॥ ਜਿਨਿ ਸੀਤਾ ਆਦੀ ਡਉਰੁ ਵਾਇ ॥ ਰੋਵਹਿ ਪਾਂਡਵ ਭਏ ਮਜੂਰ ॥ ਜਿਨਕੈ ਸੁਆਮੀ ਰਹਤ ਹਦੂਰਿ ॥ ਰੋਵੈ ਜਨਮੇਜਾ ਖੁਇ ਗਇਆ ॥ ਏਕੀ ਕਾਰਣਿ ਪਾਪੀ ਭਇਆ ॥ ਰੋਵਹਿ ਸੇਖ ਮਸਾਇਕ ਪੀਰ ॥ ਅੰਤਿਕਾਲਿ ਮਤੁ ਲਾਗੈ ਭੀੜ ॥ ਰੋਵਹਿ ਰਾਜੇ ਕੰਨ ਪੜਾਇ ॥ ਘਰਿ ਘਰਿ ਮਾਗਹਿ ਭੀਖਿਆ ਜਾਇ ॥ ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ ਪੰਡਿਤ ਰੋਵਹਿ ਗਿਆਨੁ ਗਵਾਇ ॥ ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੇਖੀਆ ਸਭੁ ਸੰਸਾਰੁ ॥ ਮੰਨੇ ਨਾਉ ਸੋਈ

[1]ਨਹੀਂ ਲਿਆਵਦਾ। [2]ਦਿੰਦਾ ਹੈ। [3]ਕੀਤੇ ਹੋਏ ਪਾਪ। [4]ਦੂਰ ਹੋ ਜਾਣਗੇ ? [5]ਵੈਦ। [6]ਕੌੜੀ। [7]ਦਵਾਈ। [8]ਖਾਂਦਾ ਹੈ। [9]ਨਾਸ਼ ਕਰੇਗੀ। [10]ਨਾਸ਼ ਹੁੰਦੇ ਹਨ।

ਜਿਣਿ ਜਾਇ ॥ ਅਉਰੀ ਕਰਮ ਨ ਲੇਖੈ ਲਾਇ ॥ ੧ [ਰਾਮਕਲੀ

ਦੋਹਰਾ ॥ ਮਰਦਾਨੇ ਸੁਨਿ ਸ਼ੂਨ ਮਹਿੰ ਰਹਨੇ ਬਚਨ ਇਹ ਭਾਇ। 'ਸਰਬ ਸ਼ਬਦ ਕੋ ਅਰਥ ਅਬ ਦੀਜੈ ਹਮੈ ਸੁਨਾਇ' ॥੩੯॥ ਚੌਪਈ ॥ ਸ਼੍ਰੀ ਨਾਨਕ ਤਬ ਅਰਥ* ਬਖਾਨੇ। ਸਰਬ ਬ੍ਰਿਤੰਤ ਬਧਾਇ ਮਹਾਂਨੇ[1]। 'ਸਤ[2]ਅਸੁਮੇਧ[3] ਕਰਤਿ ਹੈ ਜੋਊ। ਹੋਤਿ ਸੁਰਗ ਮਹਿੰ ਅਧਿਪਤਿ ਸੋਊ ॥੪੦॥ ਸਚੀ[4] ਹੋਤਿ ਹੈ ਮਹਿਲਾ[5] ਤਾਂਕੀ। ਰਤਿ[6] ਨ ਪਟੰਤਰ[7] ਪੂਜਹਿ[8] ਜਾਂਕੀ[9]। ਚੰਦ ਬਦਨ ਅਰਬਿੰਦ ਬਿਲੋਚਨ। ਚਿਤਵਨ[10] ਬਾਨ ਕਾਮ ਮਦ ਮੋਚਨ[11] ॥ ੪੧ ॥ ਅਪਰ ਅਪਸਰਾ ਸੁੰਦਰ ਸਾਰੀ। ਸਰਬ ਰਹਹਿੰ ਆਇਸੁ ਅਨੁਸਾਰੀ। ਤਿਨ[12] ਇਕ ਸਮੇਂ ਪਿਖੀ ਰਿਖਿ ਨਾਰੀ। ਤਨ ਕੀ ਸੁਧ ਬੁਧਿ ਸਕਲ ਬਿਸਾਰੀ॥੪੨॥ਦੋਹਰਾ॥ਦਿਪਤ[13]ਦੀਪ[14]ਦ੍ਰੁਤਿ[15] ਬਪੁ[16]ਪਿਖੀ ਬਾਸਵ[17]ਭਯੋ ਪਤੰਗ[18]। ਕਾਮ ਸਿੰਘ[19] ਗਰਜਨ ਕਰਾ, ਧੀਰਜ ਭਯੋ ਕੁਰੰਗ[20] ॥ ੪੩॥ ਚੌਪਈ ॥ ਪਰਮ ਸਰੂਪ ਅਹਿੱਲਜਾ ਨਾਰੀ। ਮਨਹੁ ਨਿਪੁਨਤਾ[21] ਦ੍ਰੁਹਨ[22]

---

[1]ਬਹੁਤ ਵਧਾਕੇ। [2]ਸੌ। [3]ਇਕ ਜੱਗ ਦਾ ਨਾਮ ਹੈ। [4]ਇੰਦਰ ਦੀ ਇਸਤ੍ਰੀ। [5]ਇਸਤ੍ਰੀ। [6]ਕਾਮ ਦੀ ਇਸਤ੍ਰੀ। [7]ਬਰਾਬਰ। [8]ਨਹੀਂ ਪਹੁੰਚਦੀ। [9]ਜਿਸ ਦੇ। [10].[11]ਨਜ਼ਰ (ਜਿਸ ਦੀ) ਕਾਮ ਦੇ ਬਲ ਦੇ ਹੰਕਾਰ ਨੂੰ ਹਟਾਂਵਦੀ ਹੈ। [12]ਇੰਦ੍ਰ ਨੇ। [13]ਪ੍ਰਕਾਸ਼ ਦੇ। [14]ਦੀਵੇ ਵਾਂਙ। [15]ਸੁੰਦਰਤਾ। [16]ਸਰੀਰ (ਰਿਖ ਦੀ ਨਾਰੀ ਦਾ)। [17]ਇੰਦ੍ਰ। [18]ਭੁੰਭਟ (ਭਾਵ ਅਸ਼ਕ ਹੋਗਿਆ)। [19]ਕਾਮ ਰੂਪੀ ਸ਼ੇਰ। [20]ਧੀਰਜ ਹਰਨ ਹੋ ਗਿਆ। [21]ਚਤੁਰਤਾ (ਇਸ ਤੀਵੀਂ—ਅਹਿਲਜਾ—ਦੇ ਸਰੀਰ ਦੀ ਰਚਨਾ ਵਿਚ)। [22]ਬ੍ਰਹਮਾ ਨੇ [ਸੰਸਃ, ਦ੍ਰੁਹਣ]।

*ਇਹ ਅਰਥ ਕਵਿ ਜੀ ਆਪ ਕਰਨ ਲੱਗੇ ਹਨ, ਅਰ ਇਸ ਵਿਚ ਓਹ ਕਥਾ ਖੁਹਲਣ ਲਗੇ ਹਨ ਜੋ ਸ਼ਾਸਤ੍ਰਕਾਰਾਂ ਨੇ ਲਿਖੀਆਂ ਹਨ। ਗੁਰੂ ਜੀ ਦਾ ਇਹ ਸ਼੍ਰੀ ਮੁਖਵਾਕ ਸ਼ਬਦ ਅਸੂਲ ਪ੍ਰਤਿਪਾਦਨ ਕਰਦਾ ਹੈ ਕਿ ਸਾਰਾ ਸੰਸਾਰ ਦੁਖੀ ਹੈ, ਦੁਖੀ ਦਾ ਸਰੂਪ ਬੰਨ੍ਹਣ ਲਈ ਮੰਨੇ ਪਰਮੰਨੇ ਵਡਕਿਆਂ ਦੇ ਹਾਲਾਤ ਨਮੂਨੇ ਮਾਤ੍ਰ ਦ੍ਰਿਸ਼ਟਾਂਤ ਦੇ ਢੰਗ ਤੇ ਦੱਸੇ ਹਨ ਕਿ ਇਤਨੇ ਵਡੇ ਕਹਿਲਾਉਣ ਵਾਲੇ ਲੋਕ ਦੁਖ ਤੋਂ ਨਹੀਂ ਬਚ ਸਕੇ। ਫਿਰ ਪ੍ਰਸ਼ਨ ਹੁੰਦਾ ਹੈ ਕਿ ਕੋਈ ਰੋਣ ਦੇ ਦੁਖ ਤੋਂ ਛੁਟੇ ਕੀਕੂੰ ? ਤਾਂ ਦੱਸਦੇ ਹਨ ਕਿ ਨਾਮ ਨੂੰ ਜੋ ਧਾਰਨ ਕਰੇ ਸੋ ਜਨਮ ਜਿੱਤ ਜਾਂਦਾ ਹੈ, ਹੋਰ ਕਰਮਾਂ ਨਾਲ ਜਨਮ ਨਹੀਂ ਜਿੱਤਿਆ ਜਾਂਦਾ। ਕਰਮਾਂ ਨਾਲ ਜਿੱਤਣ ਦਾ ਜਤਨ ਵਾਲੇ ਇੰਦ੍ਰ ਆਦੀ (ਉਪਰ ਗਿਣਕੇ ਦੱਸਿਆਂ) ਨੇ ਦੁਖ ਪਾਇਆ ਹੈ।

ਇਹ ਨਹੀਂ ਸਮਝਣਾ ਚਾਹੀਏ ਕਿ ਸੋ ਜੱਗ ਕਰਨੇ ਤੇ ਸੁਰਗ ਦਾ ਰਾਜਾ ਬਣਦਾ ਹੈ, ਤੇ ਇਹ ਗੁਰੂ ਜੀ ਦਾ ਸਿਧਾਂਤ ਹੈ। ਗੁਰੂ ਜੀ ਦਾ ਸਿਧਾਂਤ ਇਨ੍ਹਾਂ ਨੂੰ 'ਕਰਮ' ਕਹਿਕੇ ਖੰਡਨ ਵਿਚ ਹੈ 'ਅਉਰੀ ਕਰਮ ਨ ਲੇਖੈ ਪਾਇ', ਕੇਵਲ 'ਮੰਨੇ ਨਾਉ ਸੋਈ ਜਿਣਿ ਜਾਇ' ਗੁਰੂ ਜੀ ਦਾ ਸਿੱਧਾਂਤ ਹੈ।

ਦਿਖਾਰੀ। ਜਿਹ ਬਿਲੋਕਿ ਸੁਰ ਨਰ ਭਰਮਾਏ। ਜੋਗਨਿ ਜੋਗ ਰਿਦੈ ਬਿਸਰਾਏ ॥ ੪੪ ॥ ਮਘਵਾ[1] ਬਧਜੋ[2] ਨੇਹ ਤਿਹ[3] ਡੋਰੀ[4]। ਕਿਧੌ ਚਹਿਤ ਰਤਿ[5] ਗੋਤਮ ਚੋਰੀ[6]। ਰਹਜੋ ਦੇਖਿ ਅਵਸਰ ਨਹਿੰ ਪਾਵੈ। ਚਿਤਹਿੰ ਉਪਾਇ[7] ਮਿਲਜਾ ਕਿਉਂ ਜਾਵੈ ॥ ੪੫ ॥ ਮਿਲਿ ਮਯੰਕ[8] ਸੰਗ ਘਾਤ[9] ਬਿਚਾਰੀ। ਗਮਨੇ ਅਰਧ ਰਾਤ੍ਰਿ ਛਲ ਧਾਰੀ[10]। ਅਰੁਨਚੂੜ[11] ਕੋ ਤਨੁ ਸ਼ਸਿ ਭਯੋ[12]। ਜਾਇ ਸਮੀਪ ਸ਼ਬਦ ਨਿਜ ਕਯੋ ॥ ੪੬ ॥ ਗੋਤਮ ਲਖੀ ਭਈ ਅਬ ਪ੍ਰਾਤਾ। ਮੱਜਨ ਕਰਨ ਚਲਾ ਅਧਿਰਾਤਾ[13]। ਸੁਨਾਸੀਰ ਲਖਿ ਸ਼ੂਨ ਨਿਸ਼ੰਕਾ[14]। ਮਿਲਜੋ ਅਹਿੱਲਜਾ ਕੋ ਭਰਿ ਅੰਕਾ ॥ ੪੭ ॥ ਹਰਖਜੋ ਅਧਿਕ ਕੇਲ[15] ਕਰਿ ਲੀਨੋ। ਮਦਅਨੰਗ ਕੋ[16] ਮੋਚਨ ਕੀਨੋ। ਗੋਤਮ ਕੋ ਸੁਧਿ ਸੁਰਸਰਿ[17] ਦੀਨੀ। ਹਟਜੋ[18] ਤਹਾਂ ਤੇ ਰਿਸ ਬਹੁ ਕੀਨੀ ॥ ੪੮ ॥ ਸਤਿਮੰਨ੍ਯੁ[20] ਅਵਲੋਕਜੋ ਜਬਹੀ। ਕੋਪਿਕ ਰਿਖੀ ਸ਼੍ਰਾਪ ਦਿਯ ਤਬ ਹੀ। –ਇਕ ਭਗ ਕਾਰਨ ਇਹ ਠਾਂ ਆਯੋ। ਨਹੀਂ ਰਿਖਨ ਤੇ ਨੈਕੁ[21] ਡਰਾਯੋ ॥੪੯॥ ਭਗ ਸਹੰਸ੍ਰ[22] ਹੋਵਹਿੰ ਤਨ ਤੇਰੇ–ਭਯੋ ਸ਼੍ਰਾਪ ਨਹਿ ਜਾਵਹਿੰ ਫੇਰੇ। ਅਤਿ ਕਰੂਪ ਤਿਹ ਬਨਾ ਸਰੀਰਾ। ਜਸ ਅਘ ਤਸ ਫਲ ਪਾਇ ਅਧੀਰਾ ॥੫੦॥ਸੁਰਗਾਦਿਕ ਕੀ ਤਜਿ ਰਜਧਾਨੀ।ਅਨੀ ਸੁਰਨ ਕੀ ਯੁਤ ਸੈਨਾਨੀ[23]। ਗਮਨਜੋ ਜਹਿੰ ਜਲ ਹੁਤੋ ਬਿਸਾਲਾ। ਕਮਲ ਨਾਲ ਮਹਿੰ ਦੁਰ[24] ਤਤਕਾਲ॥੫੧॥ਦੋਹਰਾ॥ਲੱਜਿਤ ਹ੍ਵੈ ਰੋਯੋ ਤਬਹਿ ਭਗਸਹੰਸ੍ਰ* ਤਨਪਾਇ। ਪਰਸਰਾਮ ਕੀ ਅਬ ਕਥਾ ਦੇਇਂ ਸੁ ਤੁਮਹਿੰ ਸੁਨਾਇ॥੫੨॥ ਚੌਪਈ॥ ਸਹਸ੍ਰ ਬਾਹੁ ਭੂਪਤ ਇਕ ਭਯੋ। ਸਰਬ ਦਿਗਬਿਜੈ[25] ਜਿਹ ਛਿਤ[26] ਕਯੋ। ਰਿਖਿ ਜਮਦਗਨਾਸ੍ਰਮ ਇਕ ਕਾਲਾ। ਸਿਵਰ[27]† ਕੀਨ ਸੰਗਿ ਸੈਨ ਬਿਸਾਲਾ ॥

---

[1]ਇੰਦ੍ਰ। [2]ਬੰਨ੍ਹਿਆਂ ਗਿਆ। [3]ਤਿਸਦੇ। [4]ਮੋਹ ਦੀ ਰਸੀ ਨਾਲ। [5]ਭੋਗ। [6]ਗੋਤਮ (ਰਿਖੀ ਅਹਿੱਲਜਾ ਦੇ ਪਤੀ) ਤੋਂ ਚੋਰੀ। [7]ਚਿਤਵਦਾ ਹੈ। [8]ਯਤਨ। [9]ਚੰਦਰਮਾ। [10]ਦਾਉ। [11]ਅੱਧੀ ਰਾਤ ਛਲ ਧਾਰਕੇ। [12]ਕੁਕੜ। [13]ਭਾਵ ਚੰਦਰਮਾਂ ਕੁਕੜ ਬਣ ਗਿਆ। [14]ਅੱਧੀ ਰਾਤ (ਨੂੰ ਹੀ)। [15]ਇੰਦਰ ਦੇਖਕੇ ਸੂੰਵਾ (ਘਰ) ਨਿਸ਼ੰਕ ਹੋਕੇ। [16]ਭੋਗ। [17]ਕਾਮ ਦੇ ਨਾਸ਼ ਨੂੰ। [18]ਰੰਗਾ ਨੇ। [19]ਮੁੜਿਆ। [20]ਇੰਦ੍ਰ ਨੂੰ [ਸ਼ਿਃ, ਸ਼ਤ੍ਰਾਮਨੁ]। [21]ਥੋੜਾ ਭੀ। [22]ਹਜ਼ਾਰਾਂ। [23]ਦੇਵਤਿਆਂ ਦੀ ਫੌਜ ਸਮੇਤ ਸੈਨਾਪਤਿ (ਸ਼ਾਮ ਕਾਰਤਕ ਦੇ ਛੱਡਕੇ)। [24]ਛੁਪ ਗਿਆ। [25]ਹਰ ਪਾਸੇ ਫਤੇ। [26]ਧਰਤੀ। [27]ਡੇਰਾ।

*ਇਸ ਤੋਂ ਗ਼ਾਲਬਨ ਮੁਰਾਦ ਆਤਸ਼ਕ ਏ ਰੋਗ ਦੀ ਹੈ ਜਿਸ ਨਾਲ ਸਰੀਰ ਤੇ ਭੈੜੇ ਚਟੋਕ ਪੈ ਜਾਂਦੇ ਹਨ। ਦੁਰਾਗਾਮੀਆਂ ਨੂੰ ਅਕਸਰ ਇਹ ਰੋਗ ਹੋ ਜਾਇਆ ਕਰਦਾ ਹੈ।

†ਪਾਃ–ਗਮਨ।

੫੩ ॥ ਰਿਖਿ ਕੀਨੀ ਨ੍ਰਿਪ ਕੀ ਪਹੁਨਾਈ[1]।ਕਾਮਧੇਨੁ ਤਬ ਲੀਨਿ ਮੰਗਾਈ। ਜੋ ਕਛੁ ਚਹਾ ਸੁ ਤਿਹਤੇ ਪਾਵਾ। ਰੁਚਿ ਅਨੁਸਾਰ ਅਸਨ ਸਭਿ ਖਾਵਾ ॥ ੫੪ ॥ ਧੇਨੁ ਪ੍ਰਭਾਵ ਦੇਖਿ ਤਿਹ ਕਾਲਾ। ਲੋਨਿ ਕਾਮਨਾ ਕੀਨਿ ਭੁਵਾਲਾ। ਲਖਿ ਕੁਦ੍ਰਿਸ਼ਟਿ[2] ਤਿਹ ਛਿਨ ਮੁਨਿਰਾਈ। ਪਠਏ[3] ਸੁਰਗ ਕੋ ਧੇਨੁ ਉਡਾਈ ॥ ੫੫ ॥ ਨ੍ਰਿਪਤਿ ਕੁਮਤਿ ਮਨ ਮੈਂ ਇਉਂ ਠਾਨਾ। ਮੁਨਿਵਰ ਕੇ ਕੀਨੇ ਹਤਿ ਪ੍ਰਾਨਾ[4]। ਪਤਿ ਕੋ ਦੇਖਿ ਰੋਲੁਕਾ[5] ਨਾਰੀ। ਬਹੁਤ ਬ੍ਰਿਲਾਪਤਿ ਊਚ ਪੁਕਾਰੀ ॥ ੫੬ ॥ ਸਪਤ ਤਿਹੱਬਜ਼ ਹਨਿ ਕਰਿ ਦੇਹੀ। ਸੁਤ ਕੋ ਸਿਮਰਿ[6] ਬੁਲਾਯੋ ਤੇਹੀ। ਤਪ ਹਿਤ ਅਪਰ ਜੁ ਥਾਨ ਸਿਧਾਵਾ। ਤਤਛਿਨ ਮਾਤ ਨਿਕਟਿ ਚਲਿ ਆਵਾ॥੫੭॥ਪਿਤ ਕੋ ਮਰਨ ਦੇਖਿ ਅਕੁਲਾਯੋ। ਹੋਇ ਕ੍ਰੋਧ ਮੈਂ ਬਚਨ ਅਲਾਯੋ।– ਸੁਨਹੁ ਮਾਤ ਤੈਂ ਇਕੀਸ ਵਾਰੈ। ਪੀਰਾ ਦੀ ਤਨ ਹਾਥ ਪ੍ਰਹਾਰੈ[7] ॥੫੮॥ ਸੱਤਿ ਪਛਾਨ ਅਬਹਿ ਪ੍ਰਨ ਮੋਰਾ। ਛੱਤ੍ਰੀ ਛੋਡੋਂ ਨਹਿੰ ਕਿਤ ਠੌਰਾ। ਇਕੀਸ ਬਾਰ ਨਿਛੱਤ੍ਰੀ[8] ਧ੍ਰਰਨੀ[9]। ਅਤਿ ਸੰਗ੍ਰਾਮ[10] ਕਰੌਂ ਬਲ ਕਰਨੀ–॥੫੯॥ ਅਸ ਕਹਿ ਕਰਿ ਸੰਭਾਰਿ ਕੁਠਾਰਾ[11]। ਮਨਹੁ ਬੀਰ ਰਸ ਤਨਕੋ ਧਾਰਾ। ਸ਼ਸਤ੍ਰ ਅਸਤ੍ਰ ਸਭਿਹੀ ਕਰ ਲੈਕੈ। ਅਰਜਨ[12] ਕੇ ਤਬ ਸਨਮੁਖ ਹ੍ਵੈ ਕੈ॥੬੦॥ਦਾਰੁਨ[13]ਬਹੁ ਸੰਗ੍ਰਾਮ ਮਚਾਵਾ। ਮਹਾਂ ਸਾਰ ਸੋਂ ਸਾਰ[14] ਬਜਾਵਾ। ਹਾਥ ਕੁਠਾਰ ਸੰਭਾਰਿ ਸ ਜੋਰਾ। ਕ੍ਰੋਧ ਜੁੱਧ[15] ਅਵਿਰੁੱਧਤਿ[16] ਘੋਰਾ[17] ॥੬੧॥ ਭੁਜ ਹਜ਼ਾਰ ਤਿਹ ਕਾਟਿ ਉਤਾਰੀ। ਗਿਰਜੋ ਮ੍ਰਿਤਕ ਹ੍ਵੈ ਭੂਮ ਮਝਾਰੀ। ਸਰਬ ਧਰਾ ਮਹਿੰ ਤਿਹਛਿਨ ਰਾਮੁ[18]। ਛੱਤ੍ਰੀ ਕੋ ਨਹਿੰ ਛੋਡਜੋ ਨਾਮੁ ॥੬੨॥ ਬੀਨ ਬੀਨ ਤਿਨ ਕੁਲ ਕਰਿ ਹਰਨੀ[19]। ਦਈ ਦਿਜਨ ਕੋ ਸਗਰੀ ਧਰਨੀ। ਗਮਨਜੋ ਆਪ ਬਿਪਨ[20] ਤਪ ਕਾਰਨ । ਰਹਜੋ ਬੈਠਿ ਕਰਿ ਦੁਸ਼ਟ ਬਿਦਾਰਨ[21] ॥ ੬੩ ॥ ਛੱਤ੍ਰੀ ਬਧੇ ਬਹੁਤ ਜਬ ਕੋਟੀ। ਧਰਾ ਦਿਜਨ ਤੇ ਲੀਨਿ ਖਸੋਟੀ। ਆਨ ਬਿਪਨ ਤੇ[22] ਜੁੱਧ ਮਚਾਵਾ। ਛੱਤ੍ਰੀ ਏਕ ਰਹਿਨ ਨਹਿੰ ਪਾਵਾ ॥ ੬੪ ॥ ਜੀਤ ਧਰਾ ਬਿੱਪ੍ਰਨ ਕੋ ਦੀਨੀ।

---

[1]ਪ੍ਰਾਹੁਣਚਾਰੀ। [2]ਖੋਟੀ ਨਿਗਾਹ ਜਾਣਕੇ। [3]ਭੇਜਣ (ਲਈ ਗਊ)। [4]ਭਾਵ ਮਾਰ ਦਿੱਤਾ। [5]ਰਿਖੀ ਦੀ ਇਸਤ੍ਰੀ ਦਾ ਨਾਮ ਹੈ। [6]ਯਾਦ ਕਰਕੇ। [7]ਮਾਰਕੇ। [8]ਛੱਤ੍ਰੀ ਰਹਤ। [9]ਧਰਤੀ। [10]ਜੰਗ। [11]ਕੁਹਾੜਾ। [12]ਸਹੰਸਰ ਬਾਹੂ ਰਾਜੇ ਦਾ ਉਪਨਾਮ। [13]ਭਿਆਨਕ। [14]ਲੋਹੇ ਨਾਲ ਲੋਹਾ। [15,16,17]ਕ੍ਰੋਧ ਕਰਕੇ ਭਿਆਨਕ ਜੁੱਧ ਵਿਖੇ ਜੁੱਟ ਪਿਆ। [18]ਪਰਸਰਾਮ ਨੇ। [19]ਨਾਸ਼। [20]ਬਨ ਵਿਖੇ। [21]ਨਾਸ਼ ਕਰਕੇ। [22]ਬਨ ਤੋਂ।

ਛੱਤ੍ਰੀ ਬਧੇ ਛੀਨ ਪੁਨ ਲੀਨੀ । ਪਰਸਰਾਮ ਮਾਰੇ ਤਬ ਆਈ । ਧਰਨੀ ਸਕਲ ਦਿਜਨ ਪੁਨ ਪਾਈ ॥ ੬੫ ॥ਇਸ ਬਿਧਿ ਇੱਕਿਸ ਬਾਰ ਸੈਂਘਾਰੇ[1]। ਦਈ ਦਿਜਨ ਕੋ ਬਾਰੈਬਾਰੇ। ਰਘੁਪਤਿ[2] ਸੰਗ ਭਿੜਨੋ ਇਕਿ ਕਾਲਾ । ਹਰਨੋ ਗਯੋ ਤਿਹ ਓਜ[3] ਬਿਸਾਲਾ ॥ ੬੬ ॥ ਲੱਜਿਤਿ ਹੋਇ ਸਦਨ ਮਹਿ ਆਯੋ।ਸੋ ਰੋਵਤਿ ਬਲ ਸਕਲ ਹਰਾਯੋ। ਜਾਚਤਿ[4]ਦਿਜ ਦੇਖਤਿ ਜਗਮਾਂਹੀ। ਰੋਇ ਬਿਸੂਰਤਿ[5] ਸੁਖ ਤਿਹ ਨਾਂਹੀ ॥ ੬੭ ॥ ਅਜ ਨ੍ਰਿਪ ਇੰਦਮਤੀ[6]ਬ੍ਰਿਹੁ ਭਾਰੀ[7]।ਰੋਵਤਿ ਭਿੱਖਜਾ ਖਾਇ ਅਹਾਰੀ । ਜਗ ਮਹਿ ਗਜ਼ਾਨ ਦ੍ਰਿਸ਼ਟਿ ਸੁਖ ਹੋਈ । ਨਾਤੁਰ ਦੁਖੀ ਰਹਿਤ ਸਭਿ ਕੋਈ । ॥੬੮॥ਦੋਹਰਾ॥ ਸੀਤਾ ਲਛਮਨ ਬਿਛੁਰਨੇ ਰੋਏ ਤਬ ਸ੍ਰੀ ਰਾਮ।ਬਿਸ਼ਨੁ ਆਨਿ ਅਵਤਾਰ ਭਾ ਜਪਤ*ਜਗਤ ਜਿਹ ਨਾਮ ॥੬੯॥ ਚੌਪਈ॥ ਦਹਿਸਿਰ[8] ਤੀਨ ਲੋਕ ਬਸ ਜਾਂਕੇ।ਬੰਦ ਸਾਲ ਮਹਿ ਕਾਲ ਸੁ ਤਾਂਕੇ[9] । ਕੰਚਨ[10] ਦੇਸ਼,ਬਹੁਤ ਗ੍ਰਿਹ ਨਾਰੀ।ਤਿਨ ਚੁਰਾਇ ਲਿਯ ਜਨੱਕ ਕੁਮਾਰੀ[11] ॥ ੭੦ ॥ ਰਾਮਚੰਦ ਤਬ ਤਿਹ ਕੋ ਮਾਰਾ । ਗਿਰਯੋ ਰੋਇ ਕੈ ਜੁੱਧ ਮਝਾਰਾ। ਕੰਚਨਪੁਰਿ ਕੋ ਪਤਿ ਅਸ ਰਾਵਨ। ਰੈਚਕ ਮਿਲਯੋ ਨ ਮੁਖ ਹਿਤ ਪਾਵਨ ॥ ੭੧॥ ਬਲੀ ਸਮਰਥ ਸਕਲ ਪਰਕਾਰਾ । ਉਪਜੇ ਇਸ ਜਗ ਬੀਚ ਅਪਾਰਾ । ਬਿਨਾ ਗਜ਼ਾਨ ਦੁਖ ਪਾਇ ਘਨੇਰਾ । ਕਰਿਗੋ ਕੁਚ ਨ ਲਾਗੀ ਦੇਰਾ'॥੭੨॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਸ਼੍ਰਾਧ ਪ੍ਰਸੰਗ' ਬਰਨਨੰ ਨਾਮ ਤੇਈਸਮੋ ਅਧਯਾਯ ॥ ੨੩ ॥

੨੪. [ਸ਼ਾਰਦਾ ਮੰਗਲ । ਪਾਂਡਵਾਂ ਦਾ ਪ੍ਰਸੰਗ]

ਦੋਹਰਾ ॥ ਮਹਿਖਾਸੁਰ ਮਦ ਮਰਦਨੀ ਮਹਾਂ ਮੋਦ ਦਾ ਸ਼ੱਕ੍ਰ।
ਜਗਦੰਬਾ ਜੈ ਜੈ ਕਰੀ ਬੱਕ੍ਰ ਧਰੇ ਕਰ ਚੱਕ੍ਰ ॥ ੧ ॥

ਮੋਦ=ਖੁਸ਼ੀ ਦੇਣ ਵਾਲੀ। ਸ਼ੱਕ੍ਰ=ਇੰਦ੍ਰ [ਸੰਸ:, ਸ਼ਕ੍ਰ:]
ਜਗਦੰਬਾ=ਜਗਤ ਦੀ ਮਾਂ। [ਸੰਸ:, ਜਗਤ+ਅੰਬਾ] ਦੇਸ਼ ਦੇ ਸ਼ੱਤ੍ਰੂਆਂ ਨੂੰ ਨਾਸ਼ ਕਰਨ ਕਰਕੇ ਜਿਸ ਦੁਰਗਾ ਨੂੰ ਦੇਵੀ ਕਿਹਾ, ਉਸ ਨੂੰ ਜਗਦੰਬਾ ਭੀ ਆਖਿਆ।
ਚੱਕ੍ਰ=ਟੋਆ, ਜਿਵੇਂ ਚਲਾਉਣ ਵੇਲੇ ਚੱਕ੍ਰ ਫੜੀਦਾ ਹੈ।

ਅਰਥ—ਮਹਿਖਾਸੁਰ (ਨਾਮੇ ਦੈਂਤ) ਦਾ ਅਹੰਕਾਰ ਮਲ ਮਿੱਟਣ ਵਾਲੀ (ਤੇ ਐਉਂ)

---

[1]ਮਾਰੇ। [2]ਰਾਮਚੰਦਰ। [3]ਬਲ। [4]ਮੰਗਦੇ। [5]ਝੁਰਦੇ ਹਨ। [6]ਅਜ ਰਾਜੇ ਦੀ ਇਸਤ੍ਰੀ ਜੋ ਵਿਦਰਭ ਦੇ ਰਾਜਾ ਦੀ ਭੈਣ ਸੀ। [7]ਭਾਰੀ ਵਿਛੋੜੇ ਤੋਂ (ਦੁਖੀ ਹੋਕੇ)। [8]ਰਾਵਣ। [9]ਕੈਦ ਖਾਨੇ ਵਿਚ ਉਸ ਦੇ ਸੀ ਕਾਲ। [10]ਸੋਨੇ ਦਾ। [11]ਸੀਤਾ। *ਪਾ:—ਭਜੇ।

ਇੰਦ੍ਰ ਨੂੰ ਬਹੁਤ ਖੁਸ਼ੀ ਦੇਣ ਵਾਲੀ ਜਗਦੰਬਾ ਹੱਥ ਵਿਚ ਟੇਢਾ ਚੱਕ੍ਰ ਧਾਰਣ ਕਰਕੇ (ਵੈਰੀਆਂ ਤੇ) ਫਤਹ ਪਾਉਣ ਵਾਲੀ (ਤੇਰੀ) ਜੈ ਹੈ!

ਭਾਵ—ਮੇਰੇ ਵਿਘਨਾਂ ਦਾ ਭੀ ਨਾਸ਼ ਕਰੋ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ 'ਅਬ ਸੁਨ ਪਾਂਡਵ ਕੇਰ ਕਹਾਨੀ। ਜਿਨ ਢਿਗ ਰਹਤਿ ਕ੍ਰਿਸ਼ਨ ਗੁਨਖਾਨੀ। ਸਰਬ ਦਿਸ਼ਾ ਜੀਤੀ ਇਕ ਬਾਰੀ। ਰਾਜਸੂਅ ਮਖ[1] ਕੀਨੋ ਭਾਰੀ ॥ ੨ ॥ ਅਮਿਤ ਪਦਾਰਥ ਘਰ ਮਹਿੰ ਆਏ। ਸਭਿ ਦਿਸ਼ਕੇ ਨ੍ਰਿਪ ਪਾਇ[2] ਲਗਾਏ। ਦੁਰਯੋਧਨ ਕੇ ਢਿਗ ਇਕ ਕਾਲਾ। ਗਏ ਤਹਾਂ ਜਹਿੰ ਸਭਾ ਬਿਸਾਲਾ ॥੩॥ ਬੈਠਿ ਜੂਪ[3] ਤਿਨ ਸੰਗਿ ਮਚਾਵਾ[4]। ਪ੍ਰਿਥਮ ਗਲਾਹ[5] ਦਰਬ ਕੋ ਲਾਵਾ। ਬਹੁਰ ਮਤੰਗ,ਤੁਰੰਗ ਹਰਾਏ[6]। ਸਮੈ-ਦਨ[7] ਭੂਖਨ, ਗ੍ਰਾਮ ਲਗਾਏ[8] ॥ ੪ ॥ ਨਗਰ ਦੇਸ਼ ਸਗਰੋ ਜਿਤਵਾਵਾ[9]। ਬਿਪਨ ਜਾਵਨੋ[10] ਪੁਨ ਠਹਿਰਾਵਾ। ਦ੍ਰੁਪਦਸੁਤਾ[11] ਜਬਹੀ ਦਿਯ ਹਾਰੀ[12]। ਮੰਦਮਤੀ[13] ਹਰਖੇ ਉਰਭਾਰੀ ॥ ੫ ॥ ਰਿਤੁ ਯੁਤ ਹੁਤੀ ਕੇਸ ਗਹਿ ਆਨੀ[14]।ਕਿਨਹੁ ਛੁਰਾਵਨ ਕੀ ਨ ਬਖਾਨੀ[15]।ਠਾਂਢੀ ਕਰਿਕੈ ਸਭਾਮਝਾਰੀ। ਕਹਿਨ ਲਗੇ—ਦਿਹੁ ਚੀਰ ਉਤਾਰੀ—॥੬॥ ਲਗੇ ਉਤਾਰਨ ਰਹਿਗੇ ਹਾਰੀ। ਲਖਹਿੰ ਨ ਸਾਰੀ[16] ਕੀ ਜਨੁ ਨਾਰੀ[17]। ਸਭਾ ਬਿਖੈ ਅੰਬਰ[18] ਅੰਬਾਰੂ[19]। ਲਗਯੋ ਮਹਾਂ ਨਹਿੰ ਪਾਯਤਿ ਪਾਰੂ ॥ ੭ ॥ ਦੁਤਿਯ ਦਿਸ਼ਾ ਕੇ ਨਰ ਨ ਦਿਸਾਈ[20]।ਅਸ ਰੱਖਯਾ ਕੀਨੀ ਜਗਸਾਈਂ।ਬਹੁਰੋ ਗਮਨੇ ਬਿਪਨ ਮਝਾਰ। ਰਹੇ ਤਹਾਂ ਸਹਿ ਕਸ਼ਟ ਅਪਾਰ॥੮॥ਦ੍ਵਾਦਸ਼[21] ਸੰਮਤ[22] ਫਿਰਤਿ ਬਿਤਾਏ। ਤੇਂਦਸਵੇਂ ਦੁਰਨੋ[23] ਠਹਿਰਾਏ। ਹੁਤੋ ਬਰਾਠ* ਮੱਦ੍ ਅਵਨੀਪਾ[24]। ਪਹੁੰਚੇ

---

[1]ਰਾਜਸੂ ਯੱਗ ਇਕ ਯੱਗ ਦਾ ਨਾਮ ਹੈ। [2]ਚਰਨੀਂ। [3]ਜੂਆ। [4]ਖੇਡਿਆ। [5]ਦਾਉ। [6]ਹਾਰੇ। [7]ਰਥ। [8]ਦਾਉ ਉਤੇ ਲਾਏ। [9]ਹਾਰਿਆ। [10]ਬਨ ਨੂੰ ਜਾਣਾ। [11]ਦ੍ਰੌਪਦੀ। [12]ਹਾਰ ਦਿੱਤੀ। [13]ਖੋਟੀ ਮਤ ਵਾਲਾ (ਦਰਯੋਧਨ)। [14]ਕੇਸਾਂ ਤੋਂ ਫੜਕੇ ਲਿਆਂਦੀ। [15]ਕਿਸੇ ਨੇ 'ਦ੍ਰੌਪਦੀ ਛਡ ਦਿਓ' ਦੀ ਗੱਲ ਨਾ ਆਖੀ। [16]ਧੋਤੀਆਂ ਦੀ। [17]ਮਾਨੋ ਇਹ ਧੋਤੀਆਂ ਦੀ ਬਣੀ ਹੋਈ ਤ੍ਰੀਮਤ ਹੈ। [18]ਬਸਤਰਾਂ ਦਾ। [19]ਢੇਰ। [20]ਨਹੀਂ ਦਿਸਦੇ ਸਨ (ਇਤਨਾ ਢੇਰ ਲੱਗ ਗਿਆ)। [21]ਬਾਰਾਂ। [22]ਸਾਲ। [23]ਛੁਪਣਾ। [24]ਮਦਰ ਦੇਸ਼ ਦਾ ਰਾਜਾ। *ਵਿਰਾਟ ਨਾਮ ਰਾਜੇ ਦਾ ਹੈ, ਤੇ ਮੱਦਰ ਨਾਮ ਦੇਸ਼ ਦਾ। ਮਦਰ ਨਾਮ ਪੰਜਾਬ ਦਾ ਹੈ ਯਾ ਪੰਜਾਬ ਦਾ ਬੀ ਵਿਚਲਾ ਹਿੱਸਾ ਜੇਹਲਮ ਰਾਵੀ ਵਿਚਕਾਰਲਾ। ਵਿਰਾਟ ਦੇਸ਼ ਕਈ ਵੇਰ ਬੇਰਾਰ ਸੂਬੇ ਦਾ ਨਾਮ ਬੀ ਦੱਸਦੇ ਹਨ। ਜੇ ਮਦ੍ ਤੋਂ ਮੁਰਾਦ ਪੰਜਾਬ ਹੋਵੇ ਤੇ ਵਿਰਾਠ ਬੀ ਦੇਸ਼ ਦਾ ਨਾਮ ਹੋਵੇ ਤਾਂ ਹੋਤੀ ਮਰਦਾਨ ਦੇ ਪਾਸ ਤਖਤ ਬਾਹੀ ਦਾ ਇਲਾਕਾ ਵਿਰਾਠ ਹੋ ਸਕਦਾ ਹੈ।

ਤਿਹੰ ਕੇ ਜਾਇ ਸਮੀਪਾ॥ ੯ ॥ ਧਰਮਜ[1] ਚੌਪਰ ਕੇਰ ਖਿਡਾਵਾ। ਕੈਕ ਨਾਮ ਅਪਨੋ ਧਰਿਵਾਵਾ। ਭੀਮ ਰਸੋਈਆ ਬੱਲਭ ਨਾਮੂ। ਭੋਜਨ ਕਰਨ ਕੀਨ ਸਭਿ ਕਾਮੂ॥੧੦॥ਸ਼ਸਤ੍ਰ ਅਸਤ੍ਰ ਧਰਿ ਬਾਹਰ ਸਭਿਹੀ। ਭਾ ਬਿਹੰਡੜਾ[2] ਅਰਜਨ ਤਬਹੀ। ਉੱਤ੍ਰਾਂ ਹੁਤੀ ਬਰਾਠ ਕੁਮਾਰੀ। ਲਗਜੋ ਸਿਖਾਵਨ ਤਿੰਹ ਨ੍ਰਿਤਕਾਰੀ[3] ॥ ੧੧ ॥ ਬਾਜਪਾਲ[4] ਕੋ ਬੇਖ ਬਨਾਈ। ਰਹਜੋ ਨਕੁਲ ਨ੍ਰਿਪ ਕੇ ਢਿਗ ਜਾਈ। ਭਾ ਗੋਪਾਲ[5] ਤਬਹਿ ਸਹਿਦੇਵਾ। ਦੁਰਿਕੈ ਰਹੇ ਨ ਕੋ[6] ਲਖਿ ਭੇਵਾ ॥੧੨॥ ਦੋਹਰਾ ॥ ਦ੍ਰੁਪਦਸੁਤਾ[7] ਹੁਇ ਸ਼ਰੈਂਦਰੀ[8] ਨ੍ਰਿਪਤ ਨਾਰਿ ਢਿਗ ਜਾਇ। ਸੇਵ ਕਰਨ ਪਰ ਸੋ[9] ਰਹੀ ਜਿਹ ਤਨ ਰੁਚਿਰ ਸੁਹਾਇ॥੧੩॥ ਚੌਪਈ॥ *ਨਾਗਨ ਸਮ ਲਟਕੀ ਲਟ[10] ਜਾਂਕੀ। ਮਦਨ ਧਨੁਖ ਭ੍ਰਿਕੁਟੀ ਸੁਠ[11] ਬਾਂਕੀ[12]। ਕੁੰਦ ਰਦਨ[13] ਬਦਨ ਸਸਿ ਰਾਂਕਾ[14]। ਉਦਰ ਸਤ੍ਰਿ-

---

[1]ਯੁਧਿਸ਼ਟਰ। [2]ਅਰਜਨ ਦਾ ਉਸ ਸਮਯ ਦਾ ਨਾਮ ਜਿਸ ਸਮਯ ਇਸਤ੍ਰੀ ਵੇਸ਼ ਵਿਚ ਛੁਪਕੇ ਵਿਰਾਠ ਪੁੱਤ੍ਰੀ ਨੂੰ ਨ੍ਰਿਤਕਾਰੀ ਸਿਖਾਉਂਦਾ ਸੀ। [ਸੰਸਃ ਬ੍ਰਹਨ੍ਨਲਾ ਬ੍ਰਿਹਨ੍ਨਲਾ]। [3]ਨਾਚ। [4]ਘੋੜੇ ਪਾਲਣ ਵਾਲਾ। [5]ਗਊਆਂ ਦੇ ਪਾਲਣ ਵਾਲਾ। [6]ਕੋਈ। [7]ਰਾਜਾ ਦਰੋਪਦ ਦੀ ਪੁੱਤ੍ਰੀ (ਦ੍ਰੌਪਤੀ)। [8]ਦਾਸੀ। [9]ਉਹ ਭਾਵ ਦ੍ਰੌਪਤੀ। [10]ਕੇਸਾਂ ਦੀਆਂ ਲਟਾਂ। [11]ਸੁਹਣੀਆਂ। [12]ਟੇਢੀਆਂ। [13]ਅਨਾਰ ਦੇ ਫੁਲ ਵਾਂਙ ਦੰਦ। [14]ਮੁਖ ਪੂਰਨਮਾਸ਼ੀ ਦੇ ਚੰਦਰਮਾਂ ਵਰਗਾ।

*ਕਿਸੇ ਚੀਜ਼ ਬਾਬਤ ਵਰਣਨ ਕਰਨ ਲਗਿਆਂ ਉਹਦਾ ਹੁਬਹੁ ਚਿੱਤ੍ਰ ਅਖਰਾਂ ਵਿਚ ਖਿੱਚ ਕੇ ਰਖ ਦੇਣਾ ਉਹਨਾਂ ਗੁਣਾਂ ਵਿਚੋਂ ਹੈ ਜੋ ਉਚੇ ਕਵੀਆਂ ਵਿਚ ਹੀ ਹੁੰਦੇ ਹਨ। ਭਾਈ ਸੰਤੋਖ ਸਿੰਘ ਜੀ ਨੇ ਸ਼੍ਰੀ ਗੁਰ ਪ੍ਰਤਾਪ ਸੂਰਜ ਵਿਚ ਇਸ ਗੁਣ ਦਾ ਕਿਤੇ ਕਿਤੇ ਕਮਾਲ ਦਰਸਾਇਆ ਹੈ ਤੇ ਕਿਸੇ ਚੀਜ਼ ਨੂੰ ਨਿਰੂਪਣ ਕਰਨ ਲੱਗਿਆਂ ਉਹਨੂੰ ਇੰਜ ਸਾਂਗੋਂ ਪਾਂਗ ਵਰਣਨ ਕੀਤਾ ਹੈ ਕਿ ਓਹਦੀ ਉਦਾਹਰਨ ਉੱਚ ਚੋਟੀ ਦੇ ਕਵੀਆਂ ਵਿਚ ਹੀ ਮਿਲ ਸ਼ਕਦੀ ਹੈ ਪਰੰਤੂ ਕਿਤੇ ਕਿਤੇ ਇਹ ਖੂਬੀ ਕੁਛ ਬੋਝੀਕਿਆ ਹੋ ਜਾਂਦੀ ਹੈ, ਜਿਵੇਂ ਏਥੇ, ਕਿ ਭੈਣ ਭਰਾ, ਪਿਤਾ ਪੁੱਤ੍ਰੀ ਸਤਿਗੁਰ ਦਾ ਇਤਿਹਾਸ ਪੜ੍ਹਦੇ ਸੁਣਦੇ ਐਸੇ ਥਾਈਂ ਆਕੇ ਕਿਸ ਤਰ੍ਹਾਂ ਇਕ ਦੂਜੇ ਨੂੰ ਸੁਣਾ ਸਕਣਗੇ। ੧੪. ੧੫. ੧੬. ੧੭. ਅੰਕ ਵਾਧੂ ਜੇਹੇ ਜਾਪਦੇ ਹਨ। ਕਵਿ ਜੀ ਦੀ ਸ਼ਿੰਗਾਰ ਰਸ ਦੀ ਸ਼ਾਰਦਾ ਏਥੇ ਆਪਣੇ ਵੇਗ ਵਿਚ ਆਈ ਹੈ ਤੇ ਏਹ ਭੀ ਚੇਤਾ ਭੁੱਲ ਗਿਆ ਹੈ ਕਿ ਕਥਾ ਮੈਂ ਕਹਿ ਰਿਹਾ ਹਾਂ ਕਿ ਗੁਰੂ ਜੀ ਤੋਂ ਕਹਿਵਾ ਰਿਹਾ ਹਾਂ। ਦੇਖੋ ਇਸੇ ਅਧਜਾਯ ਦਾ ਅੰਕ ੩੪ ਤੇ ਟੂਕ, ਅਤੇ ਅੰਕ ੭੭ ਤੇ ਟੂਕ ਜਿਨ੍ਹਾਂ ਤੋਂ ਸਾਫ ਪਤਾ ਲਗਦਾ ਹੈ ਕਿ ਕਵਿ ਜੀ ਇਹ ਗਲ ਭੁੱਲ ਗਏ ਹਨ, ਤੇ ਦ੍ਰੌਪਤੀ ਦੀ ਕਥਾ ਹੁਣ ਇਉਂ ਵਰਣਨ ਕਰ ਰਹੇ ਹਨ ਜਿਵੇਂ ਆਪ ਹੀ ਕਥਾ ਕਰ ਰਹੇ ਹਨ।

ਵਲਿ[1] ਮਨੋਹਰ ਜਾਂਕਾ ॥ ੧੪ ॥ ਰਤਿ[2] ਰਤੀਕ ਹੈ[3] ਜਿਹ ਦੁਤਿ ਦੇਖੀ[4]। ਤੀਛਨ ਬਾਨ ਕਟਾਛ ਬਿਸ਼ੇਖੀ[5]। ਕੁਚਾ[6] ਬਨੇ ਜੁਗ ਕਾਮ ਨਗਾਰੇ[7]। ਸਭਿ ਜਗਜੀਤ ਉਲਟਿ[8] ਜਨੁ ਡਾਰੇ ॥ ੧੫ ॥ ਦੀਪ ਸ਼ਿਖਾ ਸੀ[9] ਕੋਕਲ ਬੈਨੀ। ਗਜ ਗਾਮਨਿ[10] ਮ੍ਰਿਗ ਸ਼ਾਵਕ ਨੈਨੀ[11]। ਜਮਨ ਭ੍ਰਮਰੀ[12] ਨਾਭਿ ਗੰਭੀਰਾ। ਨਖਨ ਬਿਲੋਕਤਿ[13] ਲਾਜਤਿ[14] ਹੀਰਾ ॥ ੧੬॥ ਦੋਹਰਾ ॥ ਬਹੁਰ ਗ੍ਰੀਵਕੀ* ਰੁਚਿਰਤਾ ਮਨਹੁ ਉਤਾਈ ਭਾਇ[15]। ਚਿਬੁਕ ਸਜਾਮਤਾ[16]† ਰਾਹੁ ਜਨ ਦੁਰਸੋ ਸਸੀ ਮੈਂ ਆਇ[17] ॥੧੭॥ ਚੌਪਈ ॥ ਜਿਹ ਆਰੀ ਦਾਸੀ ਬਹੁ ਹੋਵਤਿ। ਸੇਵਹਿ ਕਰ[18] ਬੰਦੇ ਮੁਖ ਜੋਵਤਿ।ਸੋ ਬਿਰਾਠ ਨ੍ਰਿਪ ਕੀ ਰਜ

---

[1]ਪੇਟ ਤਿੰਨ ਵਲਾਂ ਦੇ ਸਹਤ। [2]ਕਾਮਦੇਵ ਦੀ ਇਸਤ੍ਰੀ। [3]ਤੁੱਛ ਹੋ ਜਾਂਦੀ ਹੈ। [4]ਜਿਸ ਦੀ ਸੁੰਦਰਤਾ ਵੇਖਕੇ। [5]ਅਤਿਸ਼ੈ ਕਰ ਨੇਤ੍ਰਾਂ ਦੀ ਤੱਕਣੀ ਮਾਨੋਂ ਬਾਨ ਹਨ ਤਿੱਖੇ। [6]ਅਸਥਨ। [7]ਦੋਵੇਂ ਕਾਮ ਦੇ ਧੌਂਸੇ। [8]ਮੂਧੇ ਕਰਕੇ। [9]ਦੀਵੇ ਦੀ ਲਾਟ ਵਰਗੀ। [10]ਹਾਥੀ ਦੀ ਚਾਲ ਵਾਲੀ। [11]ਮਿਰਗ ਦੇ ਬੱਚੇ ਦੇ ਨੇਤ੍ਰਾਂ ਵਾਲੀ। [12]ਜਮਨਾ ਦੀ ਘੁਮਣਘੇਰੀ ਵਾਂਙ। [13]ਨਹੁੰਆਂ ਨੂੰ ਦੇਖਕੇ। [14]ਸ਼ਰਮਿੰਦਾ ਹੋ ਜਾਂਦਾ ਹੈ। [15]ਮਾਨੋਂ ਉਤਾਰ ਲਈ ਹੈ ਸ਼ੋਭਾ, ਭਾਵ ਗਿੱਚੀ ਦੀ ਖੂਬਸੂਰਤੀ ਸ਼ੋਭਾ (ਹੀ) ਦੀ ਮਾਨੋਂ (ਤਸਵੀਰ) ਉਤਾਰ ਲਈ ਹੈ।

(ਅ) ਮਨਹੁ=ਮਾਨੋ, ਉਤਾਈ=ਉੱਚੀ ਉਠ ਰਹੀ ਭਾਇ=(ਅੱਗ ਦੀ) ਲਾਟ (ਹੈ)।

(ਏ) ਮਨਹੁ=ਅੱਗ ਦੀ। ਉਤਾਈ=ਉੱਚੀ ਉੱਠ ਰਹੀ। ਭਾਇ=ਲਾਟ ਹੈ, ਭਾਵ=ਗਿੱਚੀ ਦੀ ਸੁੰਦਰਤਾ ਐਸੀ ਹੈ ਜੈਸੀ ਉੱਚੀ ਉੱਠ ਰਹੀ ਅਗਨੀ ਦੀ ਲਾਟ ਦੀ ਹੁੰਦੀ ਹੈ। [ਸੰਸ:—ਮਨੁ=ਅੱਗ]।

(ਸ) ਉਤਾਈ=ਉਤਾਰਾ, ਤਸਵੀਰ। ਭਾਇ=ਵਰਗੀ। ਗਿੱਚੀ ਦੀ ਸੁੰਦਰਤਾ ਮਾਨੋ ਤਸਵੀਰ ਵਰਗੀ ਹੈ।

(ਹ) ਉਤਾਈ=ਪਹਾੜ ਦੀ ਉਤਰਾਈ, ਭਾਵ ਜਿਵੇਂ ਉਤਰਾਈ ਦੀ ਸੁੰਦਰਤਾ ਹੁੰਦੀ ਹੈ।

(ਕ) ਉਤਾਈ ਜੇ ਅਸਲ ਵਿਚ ਉਡਾਈ ਪਾਠ ਹੋਵੇ ਤਾਂ, ਉਡਾਈ=(ਉਡਾ) ਕੂੰਜ। ਭਾਵ=ਗਿੱਚੀ ਦੀ ਸੁੰਦਰਤਾ ਕੂੰਜ (ਦੀ ਗਿੱਚੀ ਦੀ ਸੁੰਦਰਤਾ) ਦੀ ਕਿਸਮ ਦੀ ਹੈ।

(ਖ) ਕਈ ਸੱਜਣ ਸਾਨੂ ਦੇ ਇੰਨ੍ਹ ਦੀ ਉਚਜਾਈ ਦੀ ਅਰਥ ਲਾਉਣ ਦਾ ਜਤਨ ਕਰਦੇ ਹਨ। [16]ਠੋਡੀ ਵਿਚ ਕਾਲੀ ਬਿੰਦੀ। [17]ਮਾਨੋਂ ਰਾਹੁ ਡੁਪਿਆ ਹੈ ਚੰਦਰਮਾਂ ਵਿਚ ਆਕੇ। [18]ਹੱਥ। *ਪਾ:—ਬਾਹੁ ਗ੍ਰੀਵ ਕੀ।

†ਸਜਾਮਤਾ ਤੋਂ ਮੁਰਾਦ ਓਹ ਕਾਲੇ ਹੈ ਜੋ ਇਸਤ੍ਰੀਆਂ ਆਪਣੀ ਠੋਡੀ ਵਿਚ ਬਿੰਦੀਆਂ ਉਖੜਾਉਂਦੀਆਂ ਹਨ।

ਧਾਨੀ। ਬਨਿ ਸਪੈਦਰੀ[1] ਬੇਖ ਦੁਰਾਨੀ[2] ॥ ੧੮ ॥ ਰਹਤਿ ਦ੍ਰੌਪਤੀ ਬੈਨ ਉਚਾਰ।–ਗੋਪੂਬ ਮੋਹਿ ਪੰਚ ਰਖਵਾਰੇ । ਕਾਮ ਦ੍ਰਿਸ਼ਟਿ ਮੋਕੋ ਜੋ ਦੇਖੇ। ਮ੍ਰਿਤਕ ਕਰਤਿ[3] ਸੋ ਬਲੀ ਬਿਸ਼ੇਖੇ–॥ ੧੯ ॥ ਸਭਿਨਿ ਸੁਨਾਇ ਦੀਨਿ ਅਸ ਬਾਨੀ। ਸੇਵ ਕਰਨ ਰਾਨੀ ਕੀ ਠਾਨੀ।ਕਿਤਿਕ ਦਿਵਸ ਜਬ ਰਹਿਤਿ ਬਿਤਾਏ। ਛਪੇ ਰਹੇ ਕਿਨ ਜਾਨਿ ਨ ਪਾਏ ॥ ੨੦ ॥ ਹੁਤੋ ਭ੍ਰਾਤ ਇਕ ਰਾਨੀ ਕੇਰਾ।ਕ੍ਰੀਚਕ ਆਖ੍ਯ[4] ਬਲੀ ਬਡੇਰਾ। ਸਹਿਜ ਸੁਭਾਇ ਸੁਸਾ[5] ਢਿਗ ਆਵਾ। ਦ੍ਰੁਪਦਸੁਤਾ ਕੋ ਪਿਖਿ ਬਿਰਮਾਵਾ[6] ॥੨੧॥ ਦਸ ਸਹੰਸ੍ਰ ਗਜ[7] ਬਲ ਜਿਸ ਮਾਂਹੀ*। ਪ੍ਰਭੁਤਾ ਮਦ ਤੇ ਸੁਧ ਬੁਧਿ ਨਾਂਹੀ। ਲਖੇ ਬਿਲੋਚਨ ਜਬ ਰਤਨਾਰੇ[8]। ਮਨਹੁ ਸੁਭਟ ਕਿਨ ਬਾਨ ਪ੍ਰਹਾਰੇ ॥ ੨੨॥ ਮਦਨ[9] ਉਦਧਿ[10] ਹੈ ਮਗਨ[11]ਅਧੀਰੂ[12]। ਪਹੁੰਚੇ ਕਨੋਂ[13] ਬਿਬੇਕ ਜੋ ਤੀਰੂ[14]। ਘਾਇਲ ਜਨੋਂ ਤਿਹ ਛਿਨ ਲਰਵਾਵਾ। ਕਾਮਾਤੁਰ ਹੈ ਬਚਨ ਅਲਾਵਾ॥੨੩॥–ਹੇ ਦਾਸੀ ! ਤੂੰ ਲਾਗਤਿ ਪਯਾਰੀ।ਮਿਲਹੁ ਆਨਿ ਮੁਰ ਅੰਗ ਸੰਗਾਰੀ[15]। ਬਦਨ ਬਿਲੋਕੇ ਮਦਨ ਬਿਸਾਲਾ। ਜਾਗਹੁ ਰਿਦੇ, ਕੇਲ ਕਰਿ ਬਾਲਾ[16]!–॥ ੨੪ ॥ ਦੋਹਰਾ ॥ ਦ੍ਰੁਪਦਸੁਤਾ ਸੁਨਿ ਕਹਤਿ ਭੀ–ਗੋਪੂਬ ਮਮ ਰਖਵਾਰ। ਕਾਮ ਦ੍ਰਿਸ਼ਟਿ ਜੋ ਦੇਖਿਹੀਂ ਕਰਹਿ ਸਿ ਤੋਰਿ[17] ਸਿੰਘਾਰ[18]– ॥ ੨੫ ॥ ਚੌਪਈ ॥ ਮਦਨੁੰਮਦ ਹੁਇ[19]ਕਛੂ ਨ ਮਾਨਾ। ਦੌਰਨੋ ਗਹਿਨ ਪਾਨ ਮਹਿੰ ਪਾਨਾ[20]। ਕਰੇ ਝ੍ਰਾਸ[21] ਧਾਈ ਸ਼ਸ਼ਿ ਜੈਸੇ[22]। ਰਾਹੁ[23] ਭੀਤ[24] ਬਾਸਵ[25] ਢਿਗ[26], ਤੈਸੇ ॥ ੨੬ ॥ ਜਹਿੰ ਬਰਾਠ ਹੈ ਸਭਾ ਲਗਾਈ। ਉਚ ਪੁਕਾਰਤਿ ਦੌਰਤਿ ਆਈ। ਧਰਮਜ, ਭੀਮ,ਨੁਕਲ, ਸਹਿਦੇਵਾ। ਬੈਠੇ ਕਰਹਿੰ ਨ੍ਰਿਪਤ ਕੀ ਸੇਵਾ ॥੨੭॥ ਦ੍ਰੁਪਦ-

---

[1]ਦਾਸੀ।[2]ਦੇ ਵੇਸ ਵਿਚ ਛੁਪ ਰਹੀ।[3]ਮੁਰਦਾ ਕਰ ਦਿੰਦੇ ਹਨ।[4]ਕ੍ਰੀਚਕ(ਉਸ ਦਾ)ਨਾਮ(ਸੀ)।[5]ਭੈਣ [6]ਭਰਮ ਗਿਆ। [7]ਦਸ ਹਜ਼ਾਰ ਹਾਥੀਆਂ ਦਾ। [8]ਜਦ (ਦ੍ਰੌਪਤੀ ਦੇ) ਰਤਨਾਂ ਵਰਗੇ ਯਾ ਲਾਲ ਨੇਤ੍ਰ ਵੇਖੇ। [9]ਕਾਮ ਦੇ। [10]ਸਮੁੰਦਰ ਵਿਚ। [11] [12]ਡੁਬਾ ਧੀਰਜ ਰਹਤ ਹੋਕੇ। [13]ਕਿਵੇਂ। [14]ਗਯਾਨ (ਰੂਪੀ) ਕਿਨਾਰੇ। [15]ਮੇਰੇ ਅੰਗਾਂ ਨਾਲ। [16]ਹੇ ਦਿਸਤ੍ਰੀ ! [17]ਤੇਰਾ। [18]ਨਾਸ਼। [19]ਮਦਲ+ਉਨਮੱਤ=ਕਾਮ ਵਿਚ ਮਸਤ। (ਅ) ਕਾਮ ਦੇ ਮਦ ਵਿਚ ਹੋਕੇ। [20]ਹੱਥ ਵਿਚ ਹੱਥ। [21]ਭਰ। [22]ਚੰਦ ਵਾਂਙੂ। [23]ਰਾਹੂ ਦੇ। [24]ਭਰ ਕਰਕੇ। [25]ਇੰਦ੍ਰ ਦੇ। [26]ਪਾਸ।

*ਇਹ ਬਲ ਉਸ ਦੇ ਸਰੀਰ ਦਾ ਅਤਯੋਕ੍ਤੀ ਵਿਚ ਵਰਣਨ ਹੈ, ਸਚਮੁਚ ਨਹੀਂ। ਹਾਂ ਇਹ ਹੋ ਸਕਦਾ ਕਿ ਹੈ ਉਸ ਵੀ ਹਾਥੀ ਜੈਸਾ ਮੋਟਲੀ ਹੋਵੇ।

ਸੁਤਾ ਚਿਤ ਹ੍ਵੈ ਅਤਿ ਆਰਤ[1]। ਗਈ ਭੂਪ ਢਿਗ ਦੁਖਿਤ ਪੁਕਾਰਤਿ।ਸਰਬ ਲੋਕ ਅਵਲੋਕਤਿ ਲੋਚਨ। ਕਰ ਨ ਸਕਯੋ ਤਿੰਹਕੋ[2] ਕੋ[3] ਮੋਚਨ[4] ॥੨੮॥ ਦੋਹਰਾ॥ ਕ੍ਰੀਚਕ ਧਾਯੋ ਸੰਗ ਤਿਹ ਪਕਰੀ ਸਭਾ ਮਝਾਰ। ਮਹਾਂ ਬਲੀ ਤਿਹ ਜਾਨਿਕੈ ਨ੍ਰਿਪਤ ਨ ਕਿਯ ਹਟਕਾਰ ॥ ੨੯ ॥ ਚੌਪਈ ॥ ਕੁੰਜਰ[5] ਲਤਾ[6] ਕਰਖ[7] ਜਿਉਂ[8] ਲੀਨੀ। ਗਹਿ ਕੈ ਲਾਤ ਪ੍ਰਹਾਰਨ ਕੀਨੀ[9]। ਭੀਮ ਬਿਲੋਕਤਿ ਰਿਸ[10] ਉਰ ਭਰਾ। ਅਰੁਨ[11] ਬਿਲੋਚਨ ਆਨਨ[12] ਕਰਾ॥੩੦॥ਧਰਮਜ ਬਰਜਜੋ[13] ਨੈਨਨ ਸੈਨਾ[14]। ਪ੍ਰਗਟ ਹੋਨ ਡਰ ਬੋਲਿ[15] ਨ ਬੈਨਾ[16]।ਮਹਾਂ ਬਲੀ ਬੈਠੇ ਪਤਿ ਪਾਸੂ[17]।ਤਹਿ ਤੇ ਗਹਿਲੇ ਚਲਾ ਅਵਾਸੂ[18] ॥ ੩੧ ॥ ਰੋਏ ਪਾਂਡਵ ਮਿਲਿ ਤਿਹ ਥਾਈਂ। ਹੋਨਹਾਰ ਨਹਿ ਟਲੇ ਟਲਾਈ। ਅਧਿਕ ਦੁਖੀ ਹੋਏ ਮਨ ਮਾਂਹੀ। ਬਿਨਾ ਗਯਾਨ ਕਿਹ ਕਬਿ ਸੁਖ ਨਾਂਹੀ ॥ ੩੨ ॥ ਦੋਹਰਾ ॥ ਇਹ ਪ੍ਰਸੰਗ ਪੂਰਨ ਕਹੋਂ* ਸੁਨਹੁ ਸੰਤ ਇਤਿਹਾਸ। ਦ੍ਰੁਪਦ ਸੁਤਾ ਦੁਖ ਆਤੁਰੀ[19] ਕਹਿਤਿ ਨ੍ਰਿਪਤਿ ਕੇ ਪਾਸ ॥ ੩੩ ॥ ਚੌਪਈ॥– ਧ੍ਰਿਗ ਭੂਪਤ!ਤੂੰ ਬਡੋ ਕੁਧਰਮੀ।ਲਖੀ ਸਭਾ ਸਭਿ ਤੋਰਿ ਕੁਕਰਮੀ। ਬਾਮੀ[20] ਅਖੀ[21] ਦੁਸ਼ਟ ਮਤਿਵਾਰੋ।ਧ੍ਰਿਗ ਤੁਮਹਿ ਨਹਿ ਕਰਤਿ ਨਿਵਾਰੋ[22] ॥ ੩੪ ॥ ਸਭਾ ਬਿਖੇ ਬੈਸੇ ਧ੍ਰਿਗ ਤਿਨਕੋ। ਦੇਖੋ ਛੀਨ[23] ਭਯੋ ਬਲ ਜਿਨ ਕੋ–। ਬਹੁ ਕੁਬੋਲ ਬੋਲਤਿ ਭੀ ਬਿਹਬਲ। ਚਲਜੋ ਐਂਚ ਲੇ[24] ਬਲ ਕਰਿ ਨਿਜ ਥਲ ॥੩੫॥ ਸਰਬ ਦਿਸ਼ਿਨ ਤੇ ਆਸ ਚੁਕਾਈ। ਛੁਟਨ ਹੇਤ ਨਿਜ ਕੀਨ ਉਪਾਈ। ਅਰਧ ਪੰਥ ਪਹੁੰਚੀ ਜਬ ਆਈ। ਕ੍ਰੀਚਕ ਸੋਂ ਤਬ ਗਿਰਾ ਅਲਾਈ ॥ ੩੬ ॥ ਦੋਹਰਾ ॥–ਜਬ ਜਾਮਨਿ[25] ਹੋਵਹਿ ਤਿਮਰ[26] ਮਿਲਿਹੌਂ

---

[1]ਦੁਖੀ। [2]ਤਿਸਨੂੰ। [3]ਕੋਈ। [4]ਛੁਡਾਵਣਾ। [5]ਹਾਥੀ ਨੇ। [6]ਵੇਲ ਨੂੰ। [7]ਖਿੱਚ। [8]ਜਿਵੇਂ। [9]ਲੱਤ ਮਾਰੀ। [10]ਗੁੱਸਾ। [11]ਲਾਲ। [12]ਮੁਖ। [13]ਰੋਕਿਆ। [14]ਅੱਖ ਦੇ ਇਸ਼ਾਰੇ ਨਾਲ। [15]ਬੋਲਿਆ ਨਾਂ। [16]ਬਚਨ। [17]ਪਤੀ ਪਾਸ ਬੈਠੇ ਹਨ। [18]ਘਰ ਨੂੰ। [19]ਦੁਖ (ਕਰਕੇ) ਦੁਖੀ। [20]ਟੇਢਾ। [21]ਪਾਪੀ। [22]ਮਨ੍ਹਾ ਨਹੀਂ ਕਰਦਾ (ਕ੍ਰੀਚਕ ਨੂੰ)। [23]ਨਾਸ਼। [24]ਖਿੱਚ ਕੇ ਲੈ ਚਲਿਆ। [25]ਰਾਤ ਨੂੰ। [26]ਅਨ੍ਹੇਰਾ।

*'ਕਹੋਂ' ਪਦ ਸਾਫ਼ ਦੱਸਦਾ ਹੈ ਕਿ ਕਵਿ ਜੀ ਭੁੱਲ ਚੁਕੇ ਹਨ ਕਿ ਓਹ ਇਹ ਕਥਾ ਗੁਰੂ ਜੀ ਤੋਂ ਕਹਿਵਾ ਰਹੇ ਹਨ, ਹੁਣ ਜਿਸ ਕਾਵਯ ਸੁੰਦਰਤਾ ਦੇ ਵੇਗ ਵਿਚ ਟੁਰ ਰਹੇ ਹਨ ਆਪੂੰ ਕਵਿ ਜੀ ਕਥਾ ਕਰ ਰਹੇ ਹਨ। ਕਵਿ ਜੀ ਇਹ ਭੀ ਭੁੱਲ ਚੁਕੇ ਹਨ ਕਿ ਬਾਲਾ ਸੰਧੂ ਭੀ ਦੂਸਰੇ ਥਾਂ ਕਥਾ ਕਰਣ ਵਾਲਾ ਸੀ। ਜੇ ਮਿਥ ਲਈਏ ਕਿ ਨਹੀਂ ਭੁੱਲ ਚੁਕੇ ਤਾਂ ਇਥੋਂ ਹੁਣ ਆਪ ਕਥਾ ਕਹਿਣ ਲੱਗੇ ਹਨ, ਇਹ ਗਲ ਫਿਰ ਭੀ ਸਪਸ਼ਟ ਹੈ।

ਤਬ ਤੁਮ ਆਇ। ਤਜੀਏ ਅਬ ਮੋਕੋ ਦਿਵਸ ਨਿਜ ਸੰਕੇਤ[1] ਬਤਾਇ–॥ ੪੭ ॥ ਚੌਪਈ॥ ਇਸ ਬਿਧਿ ਸੁਨਿ ਕ੍ਰੀਚਕ ਹਰਖਾਨਾ। ਬਿਗਸਿ ਬਦਨ ਤੇ ਬਚਨ ਬਖਾਨਾ।–ਨਿਸਾ ਹੋਤਿ ਸੁਨੀ ਚਟਸਾਰੂ[2]।ਤਹਾਂ ਆਇ ਮਿਲਿ ਮੋਹਿ ਸੰਗਾਰੂ[3] ॥੪੮॥ ਜੇ ਜਾਮਨਿ ਕੋ ਨਹਿੰ ਤੁਮ ਆਈ। ਭੋਰ[4] ਭਈ ਤੇ ਲੇਉਂ ਗਹਾਈ–। ਛੁਟੀ ਸਿੰਘ[5] ਤੇ ਮਿਰਗੀ[6] ਜੈਸੇ। ਗਮਨਜੋ ਸਦਨ ਬਿਖੈ ਤਜਿ ਤੈਸੇ ॥ ੪੯ ॥ ਬਿਥਰੇ[7] ਬਾਰ[8] ਬਦਨ ਕੁਮਲਾਨੋ। ਘਿਰਜੋ ਤਮੀਪਤਿ ਤਮ ਨੈ ਮਾਨੋਂ[9]। ਸੂਕੇ ਅਧਰ[10] ਸਿਥਲ[11] ਸਭਿ ਅੰਗਾ। ਲਪਟਿ ਧੂਲ ਤਨ ਛਧੋ ਕੁਰੰਗਾ[12]*॥੫੦॥ਦੋਹਰਾ॥ ਕੂਪ ਉਠਾ ਸਭਿ ਸਭਾ ਸੋਂ ਹੋਤਿ ਭਈ ਜਬ ਰੈਨ। ਉਰ ਬਿਸੂਰਿ[13] ਪਾਂਡਵ ਗਏ ਜਹਿੰ ਜਹਿੰ ਤਿਨ ਕੇ ਐਨ ॥ ੫੧ ॥ ਚੌਪਈ ॥ ਭੋਜਨ ਕਰਨ ਹੁਤੀ ਜਿਹ ਥਾਈਂ। ਬੈਠਜੋ ਭੀਮ ਤਹਾਂ† ਪਹੁ-ਤਾਈ। ਹੋਏ ਤਿਮਰ ਦ੍ਰੌਪਤੀ ਆਈ। ਰੋਇ ਭੀਮ ਕੇ ਗਰ ਲਪਟਾਈ ॥੫੨॥ ਤਾਰ ਬ੍ਰਿੱਖ[14] ਜਿਉਂ ਲਤਾ[15] ਸੁ ਲਾਗੀ।ਰੋਵਤਿ ਜਨੁ ਧੋਵਤਿ ਦੁਖ ਦਾਗੀ[16]। ਮੁਖ ਤੇ ਵਾਕ ਨ ਜਾਇ ਬਖਾਨਾ। ਗਦਗਦ ਗਿਰਾ[17] ਪਰਮ ਛਰ ਮਾਨਾ ॥੫੩॥ ਧਰਿ ਧੀਰਜ ਪੁਨ ਬੈਨ ਉਚਾਰੇ।–ਪਾਂਚੋ ਪਤਿ ਤੁਮ ਮੋ ਰਖਵਾਰੇਮਹਾਂ ਸੂਰ ਅਤਿ ਬਲੀ ਧਨੁਰਧਰ[18]।ਤੁਮ ਹੋਵਤਿ ਸਭ ਟਾਰਤਿ[19] ਬਲ ਕਰਿ ॥੫੪ ॥ ਦੋਹਰਾ ॥ ਕਹਾ ਮਿਲਨ ਸੰਕੇਤ ਕੋ, ਜੌ ਨ ਜਾਉਂ ਤਿਹ ਪਾਸ। ਭੋਰ ਭਈ ਲੇ ਜਾਵਈ ਗਹਿ ਕਰਿ ਅਪਨ ਅਵਾਸ–॥੫੫॥ ਸ੍ਰੈਯਾ॥ ਸੀਤਲ ਸ੍ਵਾਸ ਭਰੇ ਕਹਿ ਬੈਨ, ਬਿਲੋਚਨ ਤੇ ਜਲ ਨਾ ਠਹਿਰਾਈ। ਚਿੰਤ ਬਡੀ ਸਰਿਤਾ ਮਹਿੰ ਬੂਡਿ[20], ਉਪਾਵ ਕਰਾਰ[21] ਕੋਊ ਨਹਿੰ ਪਾਈ। ਭੀਮ ਕਹਜੋ–ਤਹਿੰ ਜਾਵਹੁ ਮੈਂ–ਉਰ ਧੀਰ ਦਈ ਸਭਿ ਪੀਰ ਮਿਟਾਈ। –ਜਾਂਹਿ ਸੰਕੇਤ[22] ਕਰਾ ਤਿਸਨੈ, ਸਭਿ ਰੀਤਿ ਸੋਂ ਮੋਹਿ ਕੋ ਦੇਹੁ ਬਤਾਈ –॥ ੫੬ ॥ ਦ੍ਰੌਪਦੀ ਬੈਨ ਭਨੇ ਪਤਿ ਸੋਂ–ਚਟਸਾਰ ਬਿਖੈ ਮੁਹਿ ਤਾਂਹਿ

---

[1]ਥਾਂ, ਮਿਲਣ ਦਾ ਟਿਕਾਣਾ। [2]ਸੱਖਣੀ ਚਟਸਾਲਾ। [3]ਮੇਰੇ ਨਾਲ। [4]ਸਵੇਰ। [5]ਸ਼ੇਰ। [6]ਹਰਨੀ। [7]ਖਿਲਰੇ। [8]ਵਾਲ। [9]ਮਾਨੋਂ ਚੰਦ੍ਰਮਾ ਨੂੰ ਅੰਧੇਰੇ ਨੇ (ਭਾਵ ਚਿਹਰੇ ਨੂੰ ਵਾਲਾਂ ਨੇ) ਘੇਰਿਆ ਹੈ। [10]ਬੁਲ੍ਹ। [11]ਢਿੱਲੇ। [12]ਘੋਟੇ ਰੰਗ ਦਾ, ਬੇਰੰਗ। [13]ਝੁਰਕੇ। [14]ਤਾੜ ਦੇ ਬ੍ਰਿਛ ਨੂੰ। [15]ਵੇਲ। [16]ਦੁਖਾਂ(ਦੇ)ਦਾਗ਼ਾ। [17]ਗਲਾ ਭਰ ਆਉਣ ਨਾਲ ਬਾਣੀ ਰੁਕਦੀ ਹੈ। [18]ਧਨੁਖਧਾਰੀ। [19]ਸਭ ਟਾਲਦਾ ਹੈ (ਕ੍ਰੀਚਕ)। [20]ਬੜ੍ਹੀ ਚਿੰਤਾ ਨਦੀ ਵਿਚ ਡੁਬ ਰਹੀ। [21]ਯਤਨ ਰੂਪੀ ਕਿਨਾਰਾ। [22]ਮਿਲਣ ਦੇ ਇਕਰਾਰ ਦਾ ਟਿਕਾਣਾ। *ਆਤੁਰ ਦਸ਼ਾ ਦੀ ਕੈਸੀ ਤਸਵੀਰ ਹੈ। †ਪਾਃ–ਰਹਜੋ।

ਬੁਲਾਈ--।ਤਾਂ[1] ਸਮਝਾਇ ਭਲੀ ਬਿਧਿ ਸੋਂ ਨਿਜ ਥਾਨ ਬਿਖੈ ਚਲਿਕੈ ਪੁਨ ਆਈ। ਭੋਜਨ ਖਾਇ ਅਘਾਇ ਕੈ ਭੀਮ ਚਲਾ ਹਿਤ ਮਾਰਣ ਕੇ ਤਿਹ ਭਾਈਂ। ਕ੍ਰੀਚਕ ਕੀ ਬਿਰਥਾ ਸੁਨੀਏ: ਦਿਨ ਬੀਤਤ ਨਾਂਹਿ, ਰਹਜੋ ਅਕੁਲਾਈ[2] ॥ ੪੭ ॥ ਕਬਿੱਤ ॥ ਚਿਤ ਬਿਖੈ ਚਿਤਵਤਿ[3]--ਮਿਲੈ ਕਬ ਅੰਗ ਸੰਗ ਕਰੋਂ ਮਨ ਭਾਯੋ,ਕਬ ਦਿਵਸ ਬਿਹਾਇ ਹੈ[4]। ਮੀਨ[5] ਸਮ ਤਰਫਤਿ,ਕਾਮ ਸ਼ੋਂ ਪੀੜਤਿ[6] ਅਤਿ, ਮੋ ਕੋ ਸੁਖਦੈਨੀ--ਕਬ ਦਰਸ ਦਿਖਾਇ ਹੈ--। ਚੈਨ ਨ ਪਰਤਿ, ਇਤ, ਉਤ ਹੂੰ ਕੋ ਬਿਚਰਤਿ, ਬਨੋਗ[7] ਤੇ ਤਪਤ ਮਾਨੋ ਅਬ ਜਰ[8]ਜਾਇ ਹੈ। ਐਸੀ ਗਤਿ ਭਈ ਮਤਿ[9], ਚਿਤ ਤੇ ਬਿਸਰ ਗਈ,ਹੋਵਤਿ ਪ੍ਰਦੋਖ[10] ਕੇ ਸੁ ਉਠਜੋ ਹਰਖਾਇ ਹੈ ॥ ੪੮ ॥ ਪਾਂਧੇ ਸੰਗ ਚਟੀਆ ਲੈ ਗਏ ਨਿਜ ਧਾਮ ਜਬ ਆਨਿਕੈ ਪ੍ਰਯੰਕ[11] ਸੇਤ ਸੇਜ[12] ਕੋ ਡਸਾਯੋ ਹੈ। ਅਤਰ ਸੁਗੰਧਿ ਅੰਗ ਅੰਗ ਮੈਂ ਲਗਾਇ ਕਰਿ ਬੈਠਜੋ ਤਬ ਆਇ ਧਯਾਨ ਤਾਂਹਿ ਦਿਸ਼ਿ ਲਾਯੋ ਹੈ। ਫੂਲ ਮਾਲ ਗਲੇ ਡਾਰਿ,ਰਾਖੇ ਹੈਂ ਸਵਾਰਿ ਔਰ, ਸੁੰਦਰ ਸਮਾਜ ਕਰਿ ਦੇਹ ਲਿਸ਼ਕਾਯੋ[13]ਹੈ।ਲਾਈ ਬਹੁ ਦੇਰਿ ਕੈਧੋਂ ਮਤਿ ਗਈਫੇਰ ਬੈਠੇ ਝੁਕਿ ਝੁਕਿ ਹੇਰਿ[14], ਬਡੋ ਜਹਾਂ ਤਮ[15] ਛਾਯੋ ਹੈ ॥ ੪੯ ॥ ਭੀਮ ਜਬ ਗਯੋ ਪਗ ਖਰਕਾ ਸੁਨੰਤਿਭਯੋ,ਜਾਨੀ--ਸੁਖਦੈਨੀ[16]ਅਬ ਮੇਰੇ ਢਿਗਆਈ ਹੈ--। ਰਿਦੈ ਹਰਖਾਇ ਨਿਜ ਅੰਗ ਮੈਂ ਨ ਮਾਇ[17]--ਅਬ ਕਰੋਂ ਕਾਮ ਕੇਲ ਮਿਲਿ ਭਈ ਮਨ ਭਾਈ ਹੈ--। ਗਏ ਤੇ ਸਮੀਪ ਹਾਥ ਗਹਿਨ[18] ਚਲਾਯੋ ਹਾਥ, ਤਾਂਕੋ ਗਹਿ ਲੀਨੋ, ਖੈਂਚ ਰਹਜੋ ਨ ਛੁਰਾਈ ਹੈ। ਉਠਜੋ ਤਬ ਠਾਂਢਾ ਭਯੋ, ਕੌਰੀ[19] ਬੀਚ ਗਹਜੋ ਲਯੋ,ਸੂਰ ਪਹਿਚਾਨਜੋ, ਲਗੇ ਕਰਨ ਲਰਾਈ ਹੈਂ॥੫੦॥ਮੁਸ਼ਟਿ[20] ਪ੍ਰਹਾਰ ਕਰੈਂ,ਲਗੈ ਘਰੀਆਰ ਮਾਨੋ ਘੜਤ ਲੁਹਾਰ[21], ਜਾਮੈਂ ਬਲ ਹੈ ਸਮਾਨ ਕੋ। ਕੈਧੋਂ ਗਜ ਦੋਊ, ਸਿੰਘ ਸ਼ਾਰਦੂਲ[22] ਸੋਊ, ਰਿਦੈ ਕ੍ਰੋਧ ਬਹੁ ਹੋਊ, ਨਹਿੰ ਪਾਇ ਕੋਊ ਹਾਨਕੋ। ਲਾਗਤਿ ਚਪੇਟ[23] ਭਈ ਭਿੜਨੇ ਕੀ ਭੇਟ, ਲਖਿ ਸੁਭਟ[24] ਸਹੇਟ[25] ਮਨ ਕਰੈਂ ਅਭਿਮਾਨ ਕੋ।

---

[1]ਭਾਵ ਭੀਮ ਨੂੰ। [2]ਵਿਆਕੁਲ ਹੋ ਰਿਹਾ ਹੈ। [3]ਸੋਚਦਾ ਹੈ। [4]ਬੀਤੇਗਾ । [5]ਮੱਛੀ । [6]ਦੁਖੀ। ਵਿਛੋੜੇ । [7]ਸੜ । [8]ਐਉਂ ਮਤ ਮਾਰੀ ਗਈ । [9]ਸੰਝਾਂ ਵੇਲੇ । [10]ਪਲੰਘ ਤੇ । [11]ਚਿੱਟੀ ਛੇਜ । [12]ਚਮਕਾਈ । [13]ਦੇਖਦਾ ਹੈ। [14]ਅੰਧੇਰਾ। [15]ਭਾਵ ਦ੍ਰੋਪਤੀ। [16]ਨਹੀਂ ਮੋਂਢਦਾ। [17]ਫੜਨ ਲਈ [18]ਜੱਫੀ । [19]ਮੁੱਕੇ । [20]ਘੜਨੇ ਵਾਲਾ ਲੁਹਾਰ ਮਾਨੋਂ (ਲੋਹਾ) ਘੜਨ ਲੱਗਾ ਹੈ, (ਅ) ਲਗਦੇ ਜ ਹਥੌੜੇ ਮਾਨੋਂ । [21]ਸ਼ੇਰ । [22]ਚਪੇੜ । [23]ਸੂਰਮੇ । [24]ਕੱਠੇ ਹੋਕੇ ।

ਲਾਤਨ ਕੋ ਮਾਰੈਂ ਮੁਖ ਬਚਨ ਉਚਾਰੈ ਨਹਿ, ਦੁਰੇਈ[1] ਲਰਤਿ ਹੈਂ, ਮਰੋ-
ਰਤ ਹੈਂ ਪਾਨ ਕੌ॥੫੧॥ਸ੍ਰੈਯਾ॥ਜਾਮ[2]ਸੰਗ੍ਰਾਮ ਭਯੋ ਜਬ ਤੀ[3] ਚੌਂ ਅਟ-
ਕਾਇਕੈ ਭੀਮ ਗਿਰਾਯੋ। ਕ੍ਰੀਚਕ ਊਪਰ ਤਾਂ[4] ਚਢਿ ਮੁਹੁ ਗੋਡਨ ਮਾਰ
ਕੈ ਭੂਮ[5] ਗਿਰਾਯੋ। ਦਾਉ ਬਚਾਇ ਉਭੈ ਪਗ ਭੀਮ ਨ ਤਾਂ ਛਤੀਆਂ ਪਰ-
ਹਾਰ[6] ਲਗਾਯੋ।ਚੋਟ ਲਗੇ ਨ ਸੰਭਾਰ[7] ਰਹੀ,ਗਿਰਗਾ[8] ਜਨੁ[9] ਪੌਨ ਨੇ ਰੂਖ
ਗਿਰਾਯੋ ॥੫੨॥ ਭੀਮ ਚਢਾ ਤਿਹੰ ਊਪਰ ਕ੍ਰੋਧ ਕੈ ਹਾਥ ਗਹਨੋ ਸੁ ਮਰੋਰਿ-
ਕੈ ਡਾਰਾ। ਹੀਨ ਭਯੋ ਬਲ,ਦੇਖਤਿ ਹੈ ਭੁਜ ਦੂਸਰ ਜੌ ਉਰ ਤੇ[11]ਸੁ ਉਖਾ-
ਰਾ[12]।ਮੂੰਡ ਮਰੋਰ ਲਯੋ ਪੁਨ ਤਾਂਹਿ ਕੋ ਦੀਨ ਟਿਕਾਇ ਸੁ ਛਾਤੀ ਮਝਾਰ॥
ਹਾਥ ਦੋਊ ਪੰਗ ਤੋਰ ਭਲੀ ਬਿੰਧਿ ਪੇਟ ਮੈਂ ਪਾਇਕੈ ਨੀਕੈ ਸਵਾਰਾ॥੫੩॥
ਦੋਹਰਾ ॥ ਕਰਿ ਕੁਲਾਲ[13] ਕੇ ਚਾਕ[14] ਸਮ ਜੌ ਸ਼ਤੀਰ ਚਟਸਾਰ। ਤਿਹ ਕੋ
ਸਿਰੋ ਉਠਾਇਕੈ ਦੀਨ ਧਸਾਇ ਮਝਾਰ ॥ ੫੪ ॥ ਸ੍ਰੈਯਾ ॥ ਚਾਰ ਘੜੀ ਜਬ
ਰੈਨ ਰਹੀ ਤਬ ਭੀਮ ਗਯੋ ਅਪਨੈ ਘਰ ਮਾਂਹੀ। ਦੇਹਿ ਭਯੋ ਸ਼੍ਰਮ[15] ਸੋਇ
ਰਹਨੋ,ਪੁਰਿ ਬੀਚ ਲਖੀ ਕਿਨਹੂੰ ਸੁਧ ਨਾਂਹੀ। ਭੋਰ ਭਈ ਸਭਿ ਲੋਕ ਉਠੇ
ਪਿਖਿ ਕ੍ਰੀਚਕ ਪਾਇ ਨ ਧਾਮ ਜਹਾਂਹੀ। ਹੋਇ ਰਿਦੈ ਬਿਸਮੈਂ ਸਭਿਹੀ ਤਬ
ਖੋਜਨ ਕੀਨ ਭਲੀ ਬਿਧਿ ਤਾਂਹੀ ॥੫੫॥ ਰੌਰ ਪਰਾ ਸਗਰੇ ਪੁਰਿ ਮੈਂ--ਨਹਿ
ਕ੍ਰੀਚਕ ਪਾਵਤਿ ਹੈਂ ਕਿਹ ਥਾਈਂ--। ਦੇਖਨੋ ਤਬੈ ਚਟਸਾਰ[16]ਮਝਾਰਕੁਲਾ-
ਲ ਕੇ ਚਾਕ ਸਮਾਨ ਬਨਾਈ[17]। ਆਨਨ ਦੇਖਿ ਪਛਾਨਤਿ ਭੇ ਸਿਰ ਤੋਰ
ਜੁ ਪੇਟ ਕੇ ਮਾਂਹਿ ਟਿਕਾਈ। ਹਾਥ ਨ ਪਾਂਵ ਨ ਪਾਵਤਿ ਹੈਂ ਬਿਸਮਾਦ[18]
ਭਏ ਸਭਿ ਜਾਨਨੋ ਨ ਜਾਈ॥੫੬॥--ਕੌਨੇ ਹਤਨੋ ਯਹਿ,ਹੋਤੋ ਬਲੀ ਅਤਿ,
ਆਯੁਧ ਕੋ ਛਤ[19] ਲਾਗਨੋ ਨ ਕੌਊ--। ਫੇਰ ਬਿਚਾਰਿ ਕਿਯੋ ਸਭਿਨੈ--ਕਹੀ
ਸਨੈਦਰੀ ਬਾਨੀ[20] ਭਈ ਸਚ ਸੋਊ।ਰੀਧ੍ਰਬ ਤਾਂਕੇ ਹੁਤੇ ਰਖਵਾਰਿ ਅਵੱਗਨਾ
ਬਿਲੋਕਿ ਕੈ ਮਾਰਿ ਦਯੋਊ । ਜੋਧ ਲਰੈ ਤ ਲਗੈ ਅੰਗ ਆਯੁਧ--ਐਸੇ
ਬਨਾਇ ਕਹੈਂ ਮਿਲਿ ਸੋਊ ॥ ੫੭ ॥ ਦੋਹਰਾ ॥ ਕ੍ਰਾਤ ਹੁਤੇ ਸਤ[21] ਤਾਂਹਿ ਕੋ

---

[1]ਛੁਪ ਕੇ ਹੀ। [2]ਹੱਥਾਂ ਨੂੰ ਮਰੋੜਦੇ ਹਨ। [3]ਪਹਿਰ ਭਰ । [4]ਪੈਰ ਨਾਲ । [5]ਭਾਵ ਭੀਮ ਨੇ। [6]ਧਰਤੀ ਤੇ। [7]ਪ੍ਰਹਾਰ=ਸੱਟ ਮਾਰੀ। [8]ਹੋਸ਼ । [9]ਭਿਗ ਪਿਆ । [10]ਮਾਨੋਂ । [11]ਛਾਤੀ ਤੋਂ। [12]ਉਖੇੜ ਦਿਤੀ । [13]ਘੁਮਿਆਰ ਦੇ । [14]ਚੱਕ ਵਾਂਙ (ਗੋਲਾਕਾਰ) । [15]ਥਕਾਨ । [16]ਪਾਠਸ਼ਾਲਾ। [17]ਬਣਿਆਂ ਪਿਆ। [18]ਹੈਰਾਨ। [19]ਸ਼ਸਤ੍ਰ ਦਾ ਜ਼ਖਮ । [20]ਦਾਸੀ ਦੀ ਆਖੀ ਹੋਈ ਗੱਲ । [21]ਸੌ।

ਕਰਹਿੰ ਬਿਲਾਪ ਪੁਕਾਰ। ਭੂਖਨ ਯੁਤ ਸ਼ਿੰਗਾਰ ਖ੍ਵੈ ਪੀਟਤਿ ਕਰ ਮੁਖ ਨਾਰ[1] ॥ ੫੮ ॥ ਚੌਪਈ॥ ਸ਼ੋਰ ਪਰਾ ਸਗਰੇ ਪੁਰਿ ਬੀਚੁ। ਸੁਨਿ ਸੁਨਿ ਆਇ ਊਚ ਅਰ ਨੀਚੁ।ਸੁਸਾ ਬਿਲੋਕਤਿ ਚੌਂਕ੍ਰਿਤਹੋਈ। ਗੁਨਗਨ ਬਰਨਨ ਕਰਿ ਕੈ ਰੋਈ ॥ ੫੯ ॥ ਨ੍ਰਿਪ ਰੋਯੋ ਜਬ ਮਿਰਤਕ ਦੇਖਾ। ਭਯੋ ਨਾਰਿ ਕੋ ਬ੍ਰਿੰਦ ਬਿਸ਼ੇਖਾ[2]।ਭ੍ਰਾਤਦੁਸ਼ਟਕੇ[3]ਕੁਮਤਿ[4]ਬਿਚਾਰੀ।–ਕਾਰਨ ਮਰਨ ਸੁੰਦਰੀ ਨਾਰੀ ॥ ੬੦ ॥ ਤਿਹ ਕੋ ਜਾਰਹਿੰਗੇ[5] ਇਸ ਸਾਥਾ–। ਕਹਿ ਅਸ ਗਹਨੋ ਦ੍ਰੌਪਦੀ ਹਾਥਾ। ਵਹਿਰ ਨਗਰ ਤੇ ਚਿਖਾ ਬਨਾਈ। ਬਹੁ ਨਰ ਤਿੰਹ ਕੋ ਲੀਨ ਉਚਾਈ ॥੬੧॥ ਬਿਨ ਰੱਖਨਕ ਗਹਿ ਕਰਿ ਤਿਹ ਹਾਥਾ। ਗਮਨੇ ਲੋਕ ਲਿਯੇ ਤਿਹ ਸਾਥਾ। ਝੀਨਚੀਰ[6] ਮੈਂ ਝਲਕੈ[7] ਦੇਹੀ। ਦੀਪਸ਼ਿਖਾ[8] ਮਧ ਦਰਪਨ ਜੇਹੀ[9] ॥੬੨॥ ਨਾਭਿ ਰੁਮਾਵਲਿ[10] ਉਪਮਾ ਭਾਰੀ। ਮਨਹੁ ਮੇਰੁ[11] ਪਰ ਜਮਨਾ ਵਾਰੀ[12]। ਲੋਕ ਬਿਲੋਕਹਿੰ ਗਿਰਾ ਅਲਾਈ।–ਬਿਨ ਅਪਰਾਧ ਦੇਹੁ ਛੁਰਿਵਾਈ–॥ ੬੩ ॥ ਕੋਇ ਨ ਮਾਨਹਿ ਕਿਸਕੋ ਕਹਿਨੋ। ਕ੍ਰੀਚਕ ਮਰਨ ਸ਼ੋਕ ਕਿਯ ਦਹਿਨੋ[13]। ਬਿਲਪਹਿੰ ਬਹੁਤ ਮਿਲੇ ਨਰ ਨਾਰੀ। ਭਯੋ ਦ੍ਰੌਪਦੀ ਕੋ ਦੁਖ ਭਾਰੀ ॥ ੬੪ ॥ ਗਹੇ ਹਾਥ ਤੇ ਬਯਾਕੁਲ ਹੋਈ। ਰੱਖਨਕ ਦੇਖਨੋ ਨਿਕਟਿ ਨ ਕੋਈ। ਰੋਦਨ ਕਰਤਿ ਨੈਨ ਝਲਕਾਹੀ[14]। ਮਨਹੁ ਮੀਨ ਦੈ ਜਲ ਕੋ ਮਾਂਹੀ॥੬੫॥ਸੁਕੇ ਅਧਰ[15] ਬੋਲ ਨਹਿੰ ਆਵਤਿ।ਬਿਥਰੇ ਕੇਸਭ੍ਰਾਸ ਬਹੁ ਪਾਵਤਿ। ਸੁਧ ਨ ਸੰਭਾਰਨ ਸੀਸ ਪਿਛੌਰੀ[16]। ਗਮਨੇ ਸਰਬ ਭੀਮ ਗ੍ਰਿਹ ਓਰੀ[17] ॥ ੬੬ ॥ ਸੁਨਜੋ ਸ਼ੂੰਨ ਮਹਿੰ ਸ਼ੋਰ ਬਿਸਾਲਾ। ਉਠਜੋ ਨੀਂਦ ਤ੍ਯਜਿ ਕਰਿ ਤਿਹ ਕਾਲਾ। ਦੇਖ ਪੰਚਾਲੀ[18] ਕੋ ਅਕੁਲਾਵਾ।ਜਿਹਕੋ ਬਦਨ ਕਮਲ ਕੁਮਲਾਵਾ॥੬੭॥ ਨੈਨ ਸੈਨ[19] ਦੀਨੀ ਸਮੁਝਾਈ।–ਮੈਂ ਆਵੋਂ ਤਵ ਕਰੋਂ ਸਹਾਈ–। ਕੁਛਕ ਦ੍ਰੌਪਤੀ ਧੀਰਜ ਧਰਿਯੋ। ਬਹਤਿ ਨਦੀ ਜਨੁ ਹਾਥ ਪਕਰਿਯੋ ॥੬੮॥ ਚਿਤਾ[20] ਹੁਤੀ ਜਹਿੰ ਗਮਨੇ ਸਭਿਹੀ। ਬਡੋ ਬ੍ਰਿੰਦ[21] ਭਾ

---

[1]ਇਸਤ੍ਰੀਆਂ ਪਿੱਟਦੀਆਂ ਹਨ ਹੱਥ ਮੂੰਹ ਤੇ (ਮਾਰਕੇ)। [2]ਬਹੁਤਾ ਇਕੱਠ । [3]ਕ੍ਰੀਚਕ ਦੇ ਭਿਰਾ ਨੇ। [4]ਖੋਟੀ ਮਤੀ। [5]ਸਾੜਾਂਗੇ। [6]ਬਾਰੀਕ ਬਸਤ੍ਰਾਂ । [7]ਚਮਕਦੀ ਹੈ। [8]ਦੀਵੇ ਦੀ ਲਾਟ। [9]ਸ਼ੀਸ਼ੇ ਵਿਚ ਜਿਵੇਂ। [10]ਵਾਲਾਂ ਦੀ ਪੰਗਤੀ ਦੀ। [11]ਸੁਮੇਰ। [12]ਦਾ ਜਲ (ਅ) ਵਾਰੀ ਜਾ ਰਹੀ ਹੈ। [13]ਸਾੜਨਾ। [14]ਨੈਣਾਂ (ਵਿਚ) ਝਲਕਦਾ ਹੈ (ਪਾਣੀ) । [15]ਬੁੱਲ੍ਹ । [16]ਗੁਤ ਦੀ। [17]ਭੀਮ ਦੇ ਘਰ ਦੀ ਤਰਫ। [18]ਦ੍ਰੌਪਤੀ ਨੂੰ। [19]ਇਸ਼ਾਰੇ ਦੇ ਨਾਲ।[20]ਚਿਖਾ,ਮਸਾਣ,[21]ਇਕੱਠਾ

ਲੋਕਨ ਤਬਹੀ। ਭੀਮਸੈਨ ਕਰਿ ਬੇਖ ਕੁਢਾਲੀ। ਫਾਂਧਨੋ[1] ਕੋਟ[2] ਮਾਰਿਕਰਿ ਛਾਲੀ ॥ ੬੯ ॥ ਗਯੋ ਬਿਸਾਲ ਉਜਾਰ ਮਝਾਰਾ। ਸੁਸ਼ਕ[3] ਬਿਰਖ ਇਕ ਹਾਥ ਉਖਾਰਾ। ਕ੍ਰੋਧ ਧਾਰਿ ਕਰਿ ਮੁਰਨੋ ਬਹੋਰੀ। ਆਯੋ ਤੁਰਤ ਹੁਤੋ ਜਿਹ ਠੌਰੀ ॥੭੦॥ ਦਾਰੁਨ ਬੇਖ ਅਰਿਨ ਕੋ[4] ਮਾਰਨ। ਪੰਚਾਲੀ ਕੇ ਪ੍ਰਾਨ ਉਬਾਰਨ। ਜਾਇ ਸਮੀਪੰ ਦੀਨਿ ਦਿਖਾਈ। ਦ੍ਰੁਪਦੀ ਊਚੀ ਗਿਰਾ ਅਲਾਈ ॥ ੭੧॥–ਗੋਧ੍ਰਬ ਜੋ ਮੇਰੋ ਰਖਵਾਰੀ। ਸੋ ਆਯੋ[5] ਤੁਮ ਲੇਹੁ ਨਿਹਾਰੀ। ਭਾਜਿ ਜਾਹੁ ਮੁਝਕੋ ਦਿਹੁ ਛੋਰੀ। ਨਾਤੁਰ ਹਨੈ ਸਭਿਨਿ ਇਹ ਠੌਰੀ–॥੭੨॥ ਸੁਨਿ ਬਾਨੀ ਕੋ ਦੇਖਨਿ ਲਾਗੇ। ਦਾਰੁਨ ਬੇਖ ਲਖਨੋ ਸਭਿ ਭਾਗੇ। ਕੋ ਨਹਿੰ ਕਾਹੂੰ ਸੰਗ ਬੁਲਾਏ। ਚਾਹਤਿ ਅਪਨੇ ਪ੍ਰਾਨ ਬਚਾਏ ॥ ੭੩ ॥ ਧਾਯੋ ਭੀਮਸੈਨ ਰਿਸ ਭਾਰੀ। ਘੇਰੇ ਸਭਿਹੀ ਜਾਇ ਅਗਾਰੀ। ਸਹਸ[6] ਭ੍ਰਾਤ ਕੁਛ ਭਟਨ ਸਮੇਤਾ। ਤਬ ਸਨਮੁਖ ਆਏ ਰਣ ਹੇਤਾ[7] ॥੭੪॥ ਹੱਥਨਾਰਨ ਕੇ ਕਰਹਿੰ ਪ੍ਰਹਾਰਾ।–ਮਾਰਹੁ ਮਾਰਹੁ–ਸਭਿਨਿ ਪੁਕਾਰਾ। ਰਿਸਨੋ ਬਿਸ਼ਾਲ ਲਾਲਕਰਿ ਨੈਨਾ। ਮਾਰਿ ਬਿਰਖ ਪਠਏ[8] ਜਮ ਐਨਾ[9] ॥ ੭੫ ॥ ਕ੍ਰੀਚਕ ਭ੍ਰਾਤ ਸਰਬ ਤਹਿੰ ਮਾਰੇ।ਕੁਛਕ ਸੁਭਟ ਕੋ ਦੀਨ ਸੰਘਾਰੇ। ਬਹੁਰੋ ਗਯੋ ਉਜਾਰ ਮਝਾਰਾ। ਅਪਨੋ ਬੇਖ ਸਰਬ ਤਨ ਧਾਰਾ ॥੭੬॥ ਦਹਿਨ ਗਏ ਇਕ ਕ੍ਰੀਚਕ ਹੇਤਾ[10]। ਜਰਨੋ ਤਹਾਂ ਸਤ[11] ਭ੍ਰਾਤ ਸਮੇਤਾ। ਇਸ ਪ੍ਰਕਾਰ ਇਹ ਹੁਤੋ ਪ੍ਰਸੰਗਾ। ਸੋਤਾ* ਸੁਨਹੁ ਰਿਦੈ ਸ ਉਮੰਗਾ ॥ ੭੭ ॥ ਹੁਤੇ ਸਮਰਥ ਸਰਬ ਬਿਧਿ ਜੋਈ। ਗਏ ਕੂਚ ਕਰਿ ਰਹਨੋ ਨ ਕੋਈ।ਜਿਨ ਕੋ ਗਯਾਨ ਭਯੋ ਉਰ ਮਾਂਹੀ। ਸਦਾ ਸੁਖੀ ਤਿਨਕੋ ਦੁਖ ਨਾਂਹੀ ॥ ੭੮ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਪਾਂਡਵਨ ਪ੍ਰਸੰਗ' ਬਰਨਨੰ ਨਾਮ ਚੌਬੀਸਮੋਂ ਅਧਯਾਯ ॥ ੨੪ ॥

੨੫. [ਗਯਾਨੀ ਮੰਗਲ। ਦੁਖੀ ਸ਼ਾਹ। ਕੋਹੜੀ ਫਕੀਰ ਨਿਸਤਾਰਨ]

ਦੋਹਰਾ ॥ ਬ੍ਰਹਮ ਗਯਾਨ ਜਿਨਕੇ ਰਿਦੈ, ਜਾਨਨੋ ਸਹਿਜ ਸਰੂਪ।
ਤਿਨਕੇ ਪਦ ਪਰ ਬੰਦਨਾ ਉਚਰੋਂ ਕਥਾ ਅਨੂਪ ॥ ੧ ॥

---

[1]ਟੱਪਿਆ। [2]ਕਿਲ੍ਹਾ। [3]ਸੁੱਕਾ। [4]ਵੈਰੀਆਂ ਨੂੰ। [5]ਸੋ। [6]ਲੜਨ ਵਾਸਤੇ। [7]ਭੇਜੇ। [8]ਜਮ ਦੇ ਘਰ ਡਾਢ ਮਾਰ ਦਿੱਤੇ। [9]ਸਾੜਨ ਲਈ ਗਏ ਸਨ ਇਕ ਕ੍ਰੀਚਕ ਨੂੰ।

*ਏਥੇ ਫੇਰ ਨਿਰਸੰਸੇ ਸਪਸ਼ਟ ਹੋ ਗਿਆ ਹੈ ਕਿ ਕਵਿ ਜੀ ਆਪ ਕਥਾ ਸ਼ ਤਿਆਂ ਨੂੰ ਸੁਣਾ ਰਹੇ ਹਨ, ਕਿਉਂਕਿ ਗੁਰੂ ਸਾਹਿਬ ਤਾਂ ਕੇਵਲ ਮਰਦਾਨੇ ਨੂੰ ਸ਼ਬਦ ਦਾ ਅਰਥ ਸੁਣਾ ਰਹੇ ਸੇ, ਕਿਸੇ ਸਭਾ ਵਿਚ ਸ਼ੋਤਿਆਂ ਨੂੰ ਕਥਾ ਨਹੀਂ ਸਨ ਸੁਣਾ ਰਹੇ, ਜਿਵੇਂ ਅਧਯਾਯ ੨੩, ਅੰਕ ੩੮ ਤੇ ੪੦ ਵਿਚ ਕਿਹਾ ਜਾਨੇ।

ਸਹਿਜ=ਅਸਲੀ ਹਾਲਤ। ਓਹ ਦਸ਼ਾ ਜੋ ਕੁਦਰਤਨ ਸੀ, ਜਿਸ ਵਿਚ ਹੋਰ ਕੁਛ ਨਹੀਂ ਰਲਿਆ, ਯਾ ਕੋਈ ਬਦਲੀ ਨਹੀਂ ਹੋਈ। ਸਹਿਜ ਸਰੂਪ=ਅਸਲੀ ਹਾਲਤ ਸਰੂਪ ਦੀ। ਸਰੂਪ ਦੀ ਓਹ ਹਾਲਤ ਜੋ ਮੂਲ ਤੋਂ ਉਸ ਦੀ ਹੈ। ਸਹਿਜ ਸਰੂਪ ਦਾ ਜਾਣਨਾ=ਆਪੇ ਦੀ ਲੱਖਤਾ।

ਅਰਥ–(ਜਿਨ੍ਹਾਂ ਨੇ ਆਪਣੇ) ਸਹਿਜ ਸਰੂਪ ਨੂੰ ਜਾਣ ਲਿਆ ਹੈ (ਤੇ) ਬ੍ਰਹਮ ਦਾ ਗਿਆਨ ਜਿਨ੍ਹਾਂ ਦੇ ਹਿਰਦੇ (ਵਿਚ ਪ੍ਰਕਾਸ਼ਿਆ ਹੈ) ਉਨ੍ਹਾਂ ਦੇ ਚਰਣਾਂ ਤੇ ਮੱਥਾ ਟੇਕ ਕੇ ਅਨੁਪਮ ਕਥਾ (ਅੱਗੋਂ ਦੀ) ਉਚਰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ਼੍ਰੀ ਅੰਗਦ ! ਸੁਨਿ ਅਗਲ ਪ੍ਰਸੰਗਾ। ਗੁਰੂ ਕਹਿਨ ਲਗਿ[1] ਪੁਨ ਤਿਹ ਸੰਗਾ*। ‘ਜਨਮੇਜੇ ਕੀ ਸੁਨਹੁ ਕਹਾਨੀ। ਜਿਹੁੰ ਦੁਖ ਪਾਯੋ ਤਿਹ ਸਭਿ ਜਾਨੀ[2] ॥ ੨ ॥ ਬੇਦ ਬਯਾਸ ਇਕ ਬਾਸੁਰ ਮਾਂਹੀ। ਬੈਠਨੋ ਹੁਤੋ ਨ੍ਰਿਪਤਿ ਕੇ ਪਾਹੀ। ਅਪਨੇ ਪਿਤਰਨ ਕੀ ਦੁਖ ਗਾਥਾ।ਬੂਝਨ ਲਗਾ ਤਾਂਹਿ ਕੇ ਸਾਥਾ ॥੩॥–ਧਰਮਜ[3] ਜਬਹਿ ਜੂਪ[4] ਕੋ ਖੇਲਾ। ਜਿਹਤੇ ਬੀਤਨੋ ਕਾਲ ਦੁਹੇਲਾ[5]। ਕਿਨਹੂੰ ਬਰਜ[6] ਨ ਤਿਹ ਕੋ ਕੀਨੋ। ਗਹਨੋ ਕੁਕਰਮ ਜੁ ਧਰਮ ਪ੍ਰਬੀਨੋ ॥ ੪ ॥ ਸ਼ੁਭ ਸੁਭਾਇ ਸਭਿਬਾਦੀ ਸੋਈ। ਐਸੀ ਬੁੱਧਿ ਕਾਸਤੇ[7] ਹੋਈ?–।ਭਨੈ ਬਯਾਸ–ਜਨਮੇਜਾ ! ਸੁਨੀਏ। ਈਸ਼ੁਰ ਨੇਤ ਅਵੱਸ਼ਨ ਹੈ ਗੁਨੀਏ[8] ॥ ੫ ॥ ਦੋਹਰਾ ॥ ਕੋਟ ਉਪਾਵਨ[9] ਕੋ ਕਰੈ, ਕੈਸੋ ਸਜਾਨਾ ਹੋਇ।ਟਾਰੀ ਟਰਤਿ ਨ ਕਿਸੂ ਤੇ ਹੋਨਹਾਰ ਸੋ ਹੋਇ–॥੬॥ ਚੌਪਈ ॥ ਕਹਿ ਜਨਮੇਜਾ–ਸੁਨਿ ਮੁਨਿ ਰਾਈ !। ਆਗੈ ਸੁਧਿ ਕੋ ਦੇਹਿ ਬਤਾਈ[10]। ਹੋਨਹਾਰ ਹੋਵਹਿ ਤਬ ਕੈਸੇ।ਅਨਜਾਨਤ ਹੈ ਜੈਸੇ ਤੈਸੇ–॥੭॥ ਬਯਾਸ ਕਹੈ –ਤੁਮਰੀ ਸੁਧਿ ਜੋਊ। ਪੂਰਬ ਕਹੋਂ ਲੇਹੁ ਸੁਨਿ ਸੋਊ।ਏਕ ਤੁਰੰਗਨਿ[11] ਤੁਮ ਢਿਗ ਆਵੈ[12]। ਲੇਹੁ ਮੱਲਿ ਨਿਜ ਧਾਮ ਰਖਾਵੈਂ ॥ ੮ ॥ ਹੈ ਅਰੂਢ ਬਨ ਜਾਹਿੰ ਅਖੇਰਾ[13]। ਦੱਖਨ ਦਿਸ਼ਾ ਕਰੈਂ ਨਿਜ ਫੇਰਾ। ਅਧਿਕ ਸ਼੍ਰੰਮ[14] ਪਾਵਹਿੰ ਤਿਸ ਬੇਰਾ।ਤਟਿ ਸਰਵਰ ਤੂੰ ਕਰਿਹੈਂ ਡੇਰਾ ॥੯॥ ਦੋਹਰਾ॥ ਇਕਲੋ ਬਨ ਮਹਿੰ ਸੋਵਈ, ਸਰਵਰ ਨਿਕਸਿ[15] ਤੁਰੰਗ। ਤੁਮ ਢਿਗ ਜੋ ਹੈ

[1]ਕਹਿਣ ਲਗੇ। [2]ਸਭ ਕੁਛ ਜਾਣਦਿਆਂ ਹੋਇਆਂ। (ਅ) ਤਿਸਨੂੰ ਸਾਰੇ ਜਾਣਦੇ ਹਨ। (ਏ) ਉਹ ਸਾਰੀ ਤੂੰ ਜਾਣ ਲੈ। [3]ਯੁਧਿਸ਼ਟਰ ਨੇ। [4]ਜੂਏ। [5]ਦੁਖ ਵਾਲਾ। [6]ਰੋਕਣਾ। [7]ਕਿਸਤਰ੍ਹਾਂ। [8]ਜ਼ਰੂਰ ਹੋਕੇ ਰਹਿੰਦੀ ਹੈ (ਇਹ ਤੂੰ) ਵਿਚਾਰ ਲੈ। [9]ਯਤਨਾਂ। [10]ਅਗੋ ਦੀ ਖਬਰ (ਜੇ) ਕੋਈ ਦੱਸ ਦੇਵੇ। [11]ਘੋੜੀ। [12]ਆਵੇਗੀ। [13]ਜਾਵੇਂਗਾ (ਤੂੰ) ਸ਼ਿਕਾਰ। [14]ਥਕਾਨ। [15]ਸਰੋਵਰ ਤੋਂ ਨਿਕਲਕੇ।

*ਹੁਣ ਕਵਿ ਜੀ ਫੇਰ ਕਥਾ ਨੂੰ ਗੁਰੂ ਜੀ ਤੋਂ ਕਹਾਵਣ ਲਗੇ ਹਨ।

ਬਾਜਨੀ[1] ਕੇਲ ਕਰੈ ਤਿਹ ਸੰਗਿ॥੧੦॥ਚੌਪਈ ॥ ਗਰਭ ਰਹੈ[2] ਤਿਹ, ਦੇਇ ਬਛੇਰਾ। ਸ਼ਯਾਮ ਕਰਨ ਚੰਦਰ ਦੁਤਿ ਹੇਰਾ[3]। ਤਿੰਹ ਸੋਂ ਤਬਹੀ ਜੱਗ ਰਚਾਵਹਿਂ। ਬਹੁਤ ਬਿੱਪ ਤੁਮਰੇ ਢਿਗ ਆਵਹਿਂ ॥ ੧੧ ॥ ਤਹਾਂ ਬਿਘਨ ਕੋ ਹੋਵਹਿ ਐਸਾ। ਮਹਾਂ ਪਾਪ ਲਾਗਹਿ ਤੁਝ ਜੈਸਾ। ਹੋਇ ਬਡੋ ਦੁਖ ਭਾਰਥ ਸੁਨਈ[4]। ਕਿਸੁ ਥਾਵ[5] ਤੂੰ ਬਚਨ ਨ ਮਨਈ[6] ॥ ੧੨ ॥ ਦੁਖ ਕੁਛ ਰਹੈ ਪ੍ਰਾਨ ਹਤਿ ਹੋਈ[7]। ਅਬ ਮੈਂ ਪ੍ਰਗਟ ਕਹੀ ਸਭਿ ਸੋਈ। ਪੂਰਬ ਸੁਧ ਤੁਝ ਦੀਨ ਜਨਾਈ। ਨਹਿ ਕਰਿਯੇ ਰਾਖਹੁ ਚੁਕਸਾਈ[8]–॥ ੧੩ ॥ ਦੋਹਰਾ ॥ ਸੁਨਿ ਨਰੇਸ਼ ਬਿਸਮੈ ਭਯੋ ਬਨਜ ਤਜਾਗ ਦਿਯ ਬਾਜ[9]।–ਕਾਰਨ ਕੇ ਨਿਰਮੂਲ ਤੇ[10] ਕੈਸੇ ਹੋਵਹਿ ਕਾਜ ॥ ੧੪ ॥ ਚੌਪਈ ॥ ਜੋ ਨਹਿ ਬੋਵਹਿ ਬੀਜ ਅਗਾਰੀ। ਕਿਉ ਕੰਟਨ[11] ਦੁਖ ਦੇਇ ਕੰਟਾਰੀ[12]–। ਅਸ ਹਠ ਕਰਿ ਦਿੜ ਕੋਤਿਕ ਕਾਲ੍ਹਾਕਰਨੋ ਬਿਤੀਤ ਮਹਿਤ[13] ਭੂਪਾਲਾ ॥੧੫॥ ਸੈਨਾ ਬੀਚ ਬਾਜ ਬਿਨਸਾਵਹਿ[14]। ਪੁਨ ਖਰੀਦ ਨਹਿ ਸੰਗ ਰਲਾਵਹਿ । ਭਈ ਅਲਪਤਾ[15]ਜਬਹਿ ਤੁਰੰਗਾ।ਸਚਿਵ[16] ਬੰਦਿ ਕਰ[17]ਕਹਿ ਨ੍ਰਿਪ ਸੰਗਾ॥੧੬॥ –ਇਉਂ ਭੂਪਨ ਕੋ ਸਰੈ ਨ ਕਾਜਾ। ਜਸ ਪੂਨ ਧਰਨੋ ਆਪ ਮਹਾਰਾਜਾ !। ਬਿਨ ਤੁਰੰਗ ਤੇ ਸੈਨਾਂ ਕੈਸੀ। ਪਗ ਬਿਹੀਨ ਸਿੰਘਨਿ[18] ਹੈ ਜੈਸੀ ॥ ੧੭ ॥ ਅੱਸ੍ਵ ਖਰੀਦਹੁ ਸੈਨਾ ਹੇਤੂ। ਆਪ ਨ ਚਢਹੁ ਬਿਨੀਤ ਨਿਕੇਤੂ[19]। ਦੇਸ਼ਨ ਦੇਸ਼ ਸੁਦਾਗਰ ਆਵਹਿਂ। ਨਾਮ ਸੁਜਸ ਸੁਨਿ ਤੁਮ ਢਿਗ ਲਯਾਵਹਿਂ ॥ ੧੮॥ ਸੋ ਸਭਿਹੀ ਚਲਿ ਜਾਹਿ ਨਿਰਾਸੇ। ਨਿੰਦਹਿਂ ਮੁਖ ਤੇ ਹੀਨ ਹੁਲਾਸੇ–। ਸੁਨਿ ਮੰਤ੍ਰੀ ਕੇ ਬਚ ਰਾਜਾਨਾ। ਰਿਦੇ ਗੁਨੀ–ਇਨ ਸਾਚ ਬਖਾਨਾ ॥੧੯॥ ਹਮ ਸੋ[20] ਭੂਪ ਨ ਲੈਹਿਂ ਤੁਰੰਗਾ।ਤੌ ਇਹ ਬਨਜ ਕਰਹਿਂ ਕਿਸ ਸੰਗਾ।ਕਹਯੋ ਬਜਾਸ ਨਹਿ ਬੜਵਾ[21] ਲੀਜੈ। ਤਿਹ ਪਰ ਚਢਿ ਕਿਤ ਗਵਨ ਨ ਕੀਜੈ ॥ ੨੦॥ ਸੋ ਨਹਿ ਲੇਉਂ–ਐਸ ਉਰ ਧਾਰੀ। ਅਸ੍ਵ ਖਰੀਦਨ ਬੁੱਧਿ ਬਿਚਾਰੀ। ਬਹੁਰੋ ਲੈਵਨ ਲਗਯੋ ਤੁਰੰਗਾ। ਧਨ ਦੇਵਹਿ ਲੈ ਸਰਸ ਕੁਰੰਗਾ[22] ॥੨੧॥

[1]ਘੋੜੀ। [2]ਗਰਭ ਹੋ ਜਾਏਗਾ। [3]ਕਾਲੇ ਕੰਨ ਚੰਦ ਵਰਗੀ ਸੁੰਦਰਤਾ (ਤੂੰ) ਦੇਖੇਂਗਾ। [4]ਸਾਰਾ ਭਾਰਥ ਸੁਣੇਂਗਾ। [5]ਥਾਂ ਦਾ। [6]ਨਹੀਂ ਮੰਨੇਂਗਾ। [7]ਨਾਸ਼ ਹੋਣਗੇ ਪ੍ਰਾਣ (ਤੇਰੇ)। [8]ਖਬਰਦਾਰੀ। [9]ਘੋੜਿਆਂ ਦਾ ਖਰੀਦਣਾ ਛੱਡ ਦਿੱਤਾ। [10]ਕਾਰਨ ਦੇ ਮੂੰਢੋਂ ਨਾ ਹੋਣ ਤੇ। [11]ਕੰਡਿਆਂ ਨਾਲ। [12]ਕੰਡਿਆਲੀ। [13]ਬਹੁਤ (ਸਮਾਂ)। [14]ਜੇ ਕੋਈ ਘੋੜਾ ਮਰ ਜਾਵ। [15]ਥੁੜ। [16]ਮੰਤਰੀ। [17]ਜੋੜਕੇ ਹੱਥ। [18]ਸ਼ੇਰਨੀ। [19]ਹੇ ਵਿਸ਼ੇਸ਼ ਕਰ ਨੀਤੀ ਦੇ ਘਰ। [20]ਸਾਡੇ ਵਰਗੇ। [21]ਘੋੜੀ। [22]ਹਰਨਾਂ ਵਰਗੇ (ਘੋੜੇ)।

ਏਕ ਸਮੈਂ ਇਕ ਆਇ ਸੁਦਾਗਰੁ। ਸੈਰਿ[1] ਤੁਰੰਗਨਿ[2] ਚਪਲ[3] ਉਜਾਗਰ। ਜਬ ਭੂਪਤਿ ਕੋ ਆਨਿ ਦਿਖਾਰੀ।ਰਹੇ ਰੀਝ ਨਰ ਲਖਿ ਗੁਨਵਾਰੀ॥ ੨੨ ॥ ਨ੍ਰਿਪਤਿ ਸਮੀਪ ਕਹਿਤਿ ਅਸ ਬੈਨਾ ।–ਬਾਜਨਿ[2] ਏਹ ਉਚਿਤ ਤੁਮ ਐਨਾ[4]।ਲੇ ਢਿਗ ਰਾਖਹੁ ਜਨਹਿ[5] ਬਛੇਰੇ। ਅਤਿ ਸੁੰਦਰ ਗੁਨ ਜਾਸੁ[6] ਘਨੇਰੇ ॥ ੨੩ ॥ ਚਢਨ ਉਚਿਤ ਸੋ ਹੋਹਿ ਤੁਮਾਰੇ। ਬੜਵਾ[7] ਪੈ ਨ ਚਢਹੁ, ਮਨ ਧਾਰੇ[8]–।ਇਸ ਪ੍ਰਕਾਰ ਸੁਨਿ ਤਿਸਕੀਬਾਨੀ।–ਲੇਉਂ ਤੁਰੰਗਨਿ–ਮਨਿ ਠਹਿਰਾਨੀ* ॥ ੨੪ ॥ ਸੁੰਦਰ ਦੇਖਿ ਰਿਦਾ ਲੋਭਾਯਾ। ਦਰਬ ਸੁਦਾਗਰ ਕੋ ਦੇਵਾਯਾ। ਲੇ ਘਰ ਰਾਖੀ ਹੇਤੁ ਬਧਾਵਨ[9]। ਗੁਨਮੰਦਰ ਸੌਂਦਰਜ[10] ਸੁਹਾਵਨ॥੨੫॥ਅੱਸ੍ਵਪਾਲ ਜੋ ਸੇਵਕ ਆਹੀ। ਚਢਿ ਕਰਿ ਫੇਰਹਿ ਅਤਿ ਜਵਿ[11] ਜਾਹੀ। ਕਹਹਿ ਆਨ[12] ਸੋ ਭੂਪਤਿ ਪਾਸੂ।–ਪੁਰਾ[13] ਨ ਪਿਖਨੋ ਬੇਗ ਅਸ ਜਾਸੂ[14] ॥੨੬॥ ਚਢਿਨਿ ਉਚਿਤ ਸੋ ਹਾਵਰ ਕੇਰੀ। ਚੰਚਲਤਾ ਜਿਸ ਬੀਚ ਬਡੇਰੀ–।ਸੁਨਿ ਗੁਨਭੂਪ ਚਢਨੋ ਇਕਬੇਰਾ।ਦੱਖਨ ਦਿਸ਼ਕੋ ਗਯੋ ਅਖੇਰਾ[15] ॥ ੨੭ ॥ ਨਿਕਸਿ ਚਲਨੋ ਇਕ ਮਿਰਗ ਅਗਾਰੀ। ਦੇਖਿ ਤੁਰੰਗਨਿ ਪੀਛੇ ਡਾਰੀ। ਭਟ ਇਕ ਸੰਗ ਪਹੁੰਚਨੋ ਨਾਂਹੀ। ਗਮਨਨੋ ਬਿਪਨ ਗਹਨ[16] ਕੇ ਮਾਂਹੀ॥੨੮॥ ਮਾਰਿ ਮਿਰਗ ਕੋ ਸ਼੍ਰਮ[17] ਭਾ ਭਾਰੀ। ਬਨਾਸ ਬਖਾਨੀ ਦੀਨ ਬਿਸਾਰੀ।ਸਰ ਤਟਸੋਯੋ ਪੀਕਰਿ ਪਾਨੀ।ਨਿਕਟਿ ਤੁਰੰਗਨਿਬ੍ਰਿੱਖ ਬੰਧਾਨੀ[18] ॥੨੯॥ ਸਰਵਰ ਤੇ ਤਬ ਨਿਕਸਿ ਤੁਰੰਗਾ। ਮੈਥੁਨ ਕੀਨ ਬਾਜਨੀ ਸੰਗਾ। ਬਹੁਰ ਪ੍ਰਵੇਸ਼ਨੋ ਜਲ ਕੇ ਮਾਂਹੀ। ਭੂਪਤਿ ਸੁਧ ਪਾਈ ਕੋ ਨਾਂਹੀ ॥ ੩੦ ॥ ਛੁਟੀ ਨੀਂਦ ਹੈ ਕਰਿ ਅਸਵਾਰ।ਆਨਿ ਪਹੁੰਚਨੋ ਅਪਨ ਅਗਾਰਾ[19]। ਧਾਰਿ ਗਰਭ ਤਿਨ ਦੀਨ ਬਛੇਰਾ। ਸ਼ਨਾਮ ਕਰਨ[20]ਤਨ ਰੁਚਿਰ ਘਨੇਰਾ॥੩੧॥ ਜੱਗਜ ਉਚਿਤ ਅਸੁ ਮੂਰਤ ਕੀਨੀ। ਸਭਿ ਮਿਲਿ ਨ੍ਰਿਪ ਕੋ ਮਸਲਤ ਦੀਨੀ।-ਮਖ[21]ਕੀਜੈ ਹੈ ਸੁਜਸ ਬਡੇਰੋ।ਜਾਂਹਿ ਪੁੰਨ ਫਲ ਹੋਤਿਘਨੇਰੋ–॥੩੨॥ ਕਹੋ ਸਭਿਨਿ ਕੇ ਨ੍ਰਿਪ ਬਿਰਮਾਯਾ। ਬਨਾਸ ਬ੍ਰਿਤੰਤ ਰਿਦੈ ਬਿਸਰਾਯਾ।

---

[1]ਨਾਲ। [2]ਘੋੜੀ। [3]ਚੰਚਲ। [4]ਲਾਇਕ ਹੈ ਆਪਦੇ ਘਰ ਦੇ। [5]ਜਣੇਰੀ। [6]ਜਿਨ੍ਹਾਂ (ਵਛੇਰਿਆਂ) ਦੇ ਗੁਣ। [7]ਇਹ ਮਨ ਵਿਚ ਧਾਰ ਲਓ। [8]ਵਾਧਾ ਕਰਨ ਲਈ। [9]ਸੁੰਦਰਤਾ। [10]ਤਿੱਖੀ ਚਾਲ। [11]ਆਕੇ। [12]ਪਹਿਲੇ। [13]ਐਸੀ ਜਿਵੇਂ (ਇਸ ਦੀ ਹੈ) ਚਾਲ। [14]ਸ਼ਿਕਾਰ। [15]ਗਾੜ੍ਹੇ। [16]ਥਕੇਵਾਂ। [17]ਨੇੜੇ ਬ੍ਰਿੱਛ ਨਾਲ ਬੰਨ੍ਹੀ। [18]ਘਰ। [19]ਕਾਲੇ ਕੰਨ। [20]ਯੱਗਜ।

*ਪਾ:–ਲਏ ਤੁਰੰਗਨਿ ਮਨਿ ਮਹਿ ਠਾਨੀ।

ਮਖ ਅਰੰਭ ਕੀਨੋਂ ਤਿਹ ਕਾਲਾ। ਚਢਿਕੈ ਜੀਤੇ ਨ੍ਰਿਪਤਿ ਬਿਸਾਲਾ ॥੩੩॥
ਅਨਿਕ ਪ੍ਰਕਾਰ ਸਵਾਰ[1] ਅਹਾਰਾ[2]। ਬਿੱਪ੍ਰ ਬੁਲਾਏ ਬਹੁਤ ਅਗਾਰਾ[3]।
ਗਮਨਨੋ ਦਾਨ ਦੇਨਿ ਕੇ ਹੇਤਾ।ਇਕ ਪਟ ਮਹਿੰ[4]ਪਟਿਰਾਨਿ[5]ਸਮੇਤਾ[6]॥੩੪॥
ਬਿੱਪ੍ਰ ਬ੍ਰਿੰਦ ਕੇ ਬੀਚ ਪਹੁਚਾ। ਭਯੋ ਪੌਨ ਤੇ ਤਿਯ ਪਟ[7] ਊਚਾ। ਤਿਹ
ਛਿਨ ਬਿਖੈ ਬਿਲੋਕੇ ਅੰਗਾ। ਸਰਬ ਦਿਜਨ ਕਿਯ ਹਾਸ ਉਤੰਗਾ[8] ॥ ੩੫॥
ਦੇਖਿ ਭੂਪ ਕ੍ਰੋਧਨੋ ਉਰ ਭਾਰਾ। ਉਚਿਤ ਅਨੁਚਿਤ[9] ਕਛੂ ਨ ਬਿਚਾਰਾ।
ਪਕਰੇ ਨ੍ਰਿਪਤ ਬਹੁਤ ਬਿਪ ਜਾਰੇ[10]। ਇਕ ਛਿਨ ਬਿਖੈ ਸਰਬ ਹਨਿ
ਡਾਰੇ[11]*॥੩੬॥ਮਹਾਂ ਪਾਪ ਤੇ ਭਾ ਦੁਖ ਭਾਰੀ।ਬਢਨੋ ਕੁਸ਼ਟ[12] ਤਿਹੰ ਦੇਹਿ
ਮਝਾਰੀ।ਆਨ ਬਤਾਸ ਬਹੁਰੋ ਸਮਝਾਯੋ। ਭਾਰਥ ਕੋ[13] ਇਤਿਹਾਸ ਸੁਨਾਯੋ
॥੩੭॥ਕਹਨੋ ਭੀਮ ਕੋ ਜਬ ਇਤਿਹਾਸਾ।–ਕਰੀ[14]ਬਗਾਏ[15]ਬੀਚ ਅਕਾਸ਼ਾ।
ਸੋ ਅਬ ਲੌ ਊਪਰ ਭਰਮਾਈ[16]। ਬਹੁਰ ਨ ਪਰੇ ਧਰਾ ਪਰ ਆਈ–॥੩੮॥
ਸੁਨਿਕੈ ਭੂਪ ਨ ਮਾਨੀ ਬਾਲੀ[17]। ਨਾਕ ਔਂਠਿ ਬੈਠਨੋ ਬਿਨ ਜਾਨੀ। ਮੰਤ੍ਰ
ਸ਼ਕਤਿ ਤੇ ਬਤਾਸ ਉਤਾਰੇ।ਸਭਾ ਮਝਾਰੀ ਸਭਿਨਿ ਦਿਖਾਰੇ ॥੩੯॥ ਕੁਸ਼ਟ
ਨਾਕ ਮਹਿੰ ਰਹਨੋ ਤਦਾਈ। ਰੋਯੋ ਜਨਮੇਜਾ ਦੁਖੁ ਪਾਈ।ਤਿਸਤੇ ਛੂਟਿ ਗਏ
ਭਨ ਪ੍ਰਾਨ।ਕੀਨੋ ਤਬੈ ਪ੍ਰਲੋਕ ਪਯਾਨਾ॥੪੦॥ਇਸ ਜਗ ਮਹਿੰ ਆਨੰਦਤਿ
ਗਯਾਨੀ। ਅਪਰ ਸ੍ਰਿਸ਼ਟਿ ਸਭਿ ਦੁਖੀ ਮਹਾਨੀ। ਪੀਰ ਜਿ ਸ਼ੇਖ ਮਸ਼ਾਇਕ
ਜੇਤੇ। ਡਰਤਿ ਕਾਲ ਤੇ ਰੋਵਹਿੰ ਤੇਤੇ ॥ ੪੧ ॥ ਦੋਹਰਾ ॥ ਗੋਪੀਚੰਦ ਨ੍ਰਿਪ
ਭਰਥਰੀ ਰੋਵਹਿੰ ਕੰਨ ਪੜਾਇ। ਘਰਿ ਤਜਿ ਬਾਹਰਿ ਨਿਕਸਿ ਕੈ ਪੁਨ
ਘਰ ਮੰਗਣ ਜਾਇੰ ॥੪੨॥ ਚੌਪਈ ॥ ਬਹੁਤ ਜਤਨ ਕਰਿ ਦਰਬ ਕਮਾਯੋ।
ਰੋਵਹਿੰ ਕਿਰਪਨਿ[18] ਜਾਇ ਗੁਵਾਯੋ[19]।ਪੰਡਿਤ ਉਚਰਹਿੰ ਮੁਖ ਤੇ ਗਯਾਨਾ।
ਨਹੀਂ ਕਮਾਵਹਿੰ ਜਿਉਂ ਅਗਯਾਨਾ ॥ ੪੩ ॥ ਅੰਤ ਕਾਲ ਜਮ ਕੇ ਬਸ
ਹੋਇ। ਦੁਖ ਪਾਵਹਿੰ ਰੋਵਹਿੰ ਤਬ ਸੋਇ। ਭਰਤਾ ਮਿਰਤੁ ਭਏ ਤੇ ਨਾਰੀ।

[1]ਬਣਾਕੇ। [2]ਭੋਜਨ। [3]ਘਰ ਵਿਚ। [4]ਇਕੋ ਕਪੜੇ ਵਿਚ। [5]ਪਟਰਾਣੀ। [6]ਸਣੇ। [7]ਇਸਤਰੀ ਦਾ ਬਸਤ੍ਰ। [8]ਉੱਚਾ। [9]ਯੋਗ ਅਯੋਗ। [10]ਬ੍ਰਾਹਮਨ ਸਾਰੇ। [11]ਮਾਰ ਦਿੱਤੇ। [12]ਕੋਹੜ। [13]ਮਹਾਂ ਭਾਰਥ ਦਾ। [14]ਹਾਥੀ। [15]ਚਲਾਏ।[16]ਫਿਰ ਰਹੇ ਹਨ ਉਪਰ [17]ਇਹ ਗਲ ਕਿ–ਹਾਥੀ ਅਕਾਸ਼ ਵਿਚ ਸੱਟੇ ਅਜੇ ਫਿਰ ਰਹੇ ਹਨ–ਰਾਜੇ ਨੇ ਨਾ ਮੰਨੀ।[18]ਕੰਜੂਸ। [19]ਜੇ ਗੁਆਚ ਜਾਵੇ।

*ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਇਹ ਦ੍ਰਿਸ਼ਟਾਂਤ ਮਾਤ੍ਰ ਹੋਰਥੇ ਬੀ ਵਰਤਿਆ ਹੈ:–
ਰਾਜਾ ਜਨਮੇਜਾ ਦੇ ਮਤੰਰੀ ਬਰਜਿ ਬਿਆਸਿ ਪੜ੍ਹਾਇਆ ॥ ਤਿਨਿ ਕਰਿ ਜਗ ਅਠਾਰਹ
ਘਾਏ ਕਿਰਤੁ ਨ ਚਲੈ ਚਲਾਇਆ ॥ ੪ ॥ [ਪ੍ਰਭਾਤੀ ਮ: ੧

ਰੋਵਹਿ ਸੋ,ਗੁਨ ਕਰਤਿ ਉਚਾਰੀ'॥੪੪॥ਸ੍ਰੀ ਗੁਰ ਕਹਿ'ਮਰਦਾਨਾ! ਸੁਨੀਏ। ਸਭਿ ਸੰਸਾਰ ਦੁਖੀ ਹੀ ਗੁਨੀਏ।ਫਸੇ ਮੋਹ ਮਹਿ ਰਹਿਤਿ ਦੁਖਾਰੇ। ਜਗਤ ਉਦਧਿ[1] ਕੋ ਪਾਇਂ ਨ ਪਾਰੇ ॥ ੪੫ ॥ ਦੋਹਰਾ ॥ ਵਾਹਿਗੁਰੂ ਸਤਿਨਾਮ ਜੋ ਮੰਨੈ ਸੋ ਜਿਣਿ[2] ਜਾਇ। ਔਰ ਕਰਮ ਲੇਖੇ ਬਿਖੈ ਨਹਿ ਕੋ ਛੁਟਨ ਉਪਾਇ ॥ ੪੬ ॥ ਚੌਪਈ ॥ ਰਿਦੇ ਸੁੱਧਿ ਸੇਵਹਿਂ ਸ਼੍ਰੀ ਨਾਮੁ। ਨਹਿ ਤਿਨਕੋ ਲੇਖੇ ਸੋਂ ਕਾਮੁ। ਧਰਮਰਾਇ ਕੋ ਕਾਗਦ ਫਾਰੈਂ। ਜਾਵਤਿ ਪੰਥ[3] ਨ ਕੋ ਅਟਕਾਰੈ' ॥ ੪੭॥ ਇਸੀ ਪ੍ਰਕਾਰ ਸਾਰ[4] ਸੁਨਿ ਕਰਿਕੈ। ਰਹਜੋ ਸ਼ਾਹੁ ਪਗ ਪਰ ਸਿਰ ਧਰਿਕੈ। 'ਤੁਮਰੇ ਬਚ ਸਾਬੁਨ ਸਮਸਰਹੀਂ[5]* । ਮਨ ਮਲੀਨ ਪਟ ਉਜਲ ਕਰਿਹੀਂ[6]॥੪੮॥ ਚਲਹੁ ਅਬੈ ਮਮ ਸਦਨ ਬਚਿੱਤ੍ਰਾ।ਪਾਇਂ ਪਾਇਕੈ ਕਰਹੁ ਪਵਿੱਤ੍ਰਾ† । ਬਡੇ ਭਾਗ ਜਾਗੇ ਤੁਮ ਆਏ। ਸਰਬ ਸਾਰ ਕੇ ਬਚਨ ਸੁਨਾਏ' ॥੪੯॥ਸੁਨਿ ਕਰਿ ਬਿਨੈ ਪ੍ਰਭੂ ਸੁਖ ਕਾਰੀ। ਗਮਨੇ ਤਾਂਕੇ ਸਦਨ ਮਝਾਰੀ। ਜਹਾਂ ਸਥਲ ਥੋ‡ ਅਧਿਕ ਸੁਹਾਵਨ। ਤਹਿਂ ਇਕ ਕੀਨ ਪ੍ਰਥਕ[7]ਡਸਾਵਨ ॥੫੦॥ ਬੈਠਾਰੇ ਕਰਿ ਭਾਉ ਬਿਸਾਲਾ। ਬਹੁਰ ਪਾਇਂ[8] ਪਾਈ ਨਿਜ ਬਾਲਾ[9]। ਤਿਹ ਕੋ ਸ਼ਾਂਤਿ ਦੇਨਿ ਕੇ ਹੇਤਾ।ਬੋਲੇ ਸ਼੍ਰੀ ਬੇਦੀ ਕੁਲਕੇਤਾ॥੫੧॥'ਅਬਲ[10] ਪਿੰਗ[11] ਕੋਰੀ[12]§ ਪਤਿ ਹੋਈ[13]। ਪ੍ਰਭੂ ਸਮਾਨ ਲਖੈ ਤਿਯ ਜੋਈ। ਸਰਬ ਭਾਂਤਿ ਕੀ ਸੇਵਾ ਕਰਿਹੀ[14] । ਪਰ ਪੁਰਖਨਿ ਰਤਿ[15] ਉਰ ਨਹਿ ਧਰਿਹੀ[16]॥ ੫੨॥ ਪਤਿ ਕੇ ਹਤਿਹ੍ਵੈ ਤਜਾਗੈ ਪ੍ਰਾਨਾ¶॥ ਰੰਚ ਸਮਾਨ ਨ ਤਨ ਪਹਿਚਾਨਾ।

[1]ਸਮੁੰਦਰ। [2]ਜਿੱਤ। [3]ਪਰਲੋਕ ਦੇ ਰਾਹ ਜਾਂਦਿਆਂ। [4]ਸਿੱਧਾਂਤ। [5]ਵਰਗੇ ਹਨ। [6]ਕਰਦੇ ਹਨ। [7]ਪਲੰਘ। [8]ਚਰਨੀ। [9]ਅਪਣੀ ਇਸਤ੍ਰੀ। [10]ਦੁਬਲਾ। [11]ਪਿੰਗਲਾ। [12]ਕੋੜ੍ਹੀ ਬੀ। [13](ਭਾਵੇਂ) ਪਤੀ ਹੋਵੇ। [14]ਕਰੇ। [15]ਪਰਾਏ ਪੁਰਖ ਨਾਲ ਪਯਾਰ। [16]ਨਾਂ ਧਰੇ।

*ਪਾ:—ਸਮ ਧਰਹੀਂ। †ਚਲਹੁ ਅਬੈ.....ਤੋਂ.....ਪਵਿੱਤ੍ਰਾ—ਤਕ ਦੀ ਥਾਂ ਪਾਠਾਂਤ੍ਰ ਇਹ ਹੈ:—ਅਹੋ ਪ੍ਰਭੂ ਤੁਮ ਦੀਨ ਦਯਾਲਾ। ਨਾਮ ਦਾਨ ਦੇ ਕਰਹੁ ਨਿਹਾਲਾ।

‡ਪਾ:—ਮਹਿਲ ਥੋ। §ਪਾ:—ਰੋਗੀ।

¶ਇਹੋ ਖ਼ਯਾਲ ਹੈ ਜੋ ਭੋਸਰੀ ਪਾਤਸ਼ਾਹੀ ਜੀ ਨੇ ਬੀ ਉਚਾਰਿਆ ਹੈ:—ਨਾਨਕ ਸਤੀਆ ਜਾਣੀਅਨਿ ਜਿ ਬਿਰਹੋ ਚੋਟ ਮਹੰਨਿ' ।। ਜਿਸ ਦੇ ਪਤੀ ਦੇ ਮੋਇਆਂ ਆਪੇ ਹੀ ਪ੍ਰਾਣ ਤਿਆਗ ਹੋ ਜਾਣ, ਪਰੰਤੂ ਇਤਨਾ ਪਿਆਰ ਵਿਰਲਾ ਹੁੰਦਾ ਹੈ, ਇਸ ਪਿਆਰ ਦੀ ਅਧਿਕਤਾ ਨਾ ਸਮਝਕੇ ਮਤੇ ਕੋਈ ਆਤਮਘਾਤ ਕਰੇ। ਇਸ ਗਲੋਂ ਰੋਕਣ ਲਈ ਸਤੀ ਦੀ ਰਸਮ ਖੰਦ ਕੀਤੀ। ਯਥਾ—'ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨਿ' ॥ ਤੇ ਇਹ ਗਲ ਬੀ ਖੋਲ੍ਹ ਦਿਤੀ—'ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨਿ ॥ ਸੇਵਨਿ ਸਾਈ ਆਪਣਾ ਨਿਤ ਉਠਿ ਸੰਮਾਲੰਨਿ ॥'

ਜਾਹਿ ਸੁਰਗ ਸੁਖ ਪਾਹਿ ਬਡੇਰੇ*।ਦੰਪਤਿ ਬਿਲਸਹਿ ਬਰਖ ਘਨੇਰੇ॥੫੩॥ ਅਰ ਨਾਰੀ ਜੇ ਨਿਜ ਪਤਿ ਤਜਾਗੀ। ਪਰ ਪੁਰਖਨ ਪਿਖਿ ਕੈ ਅਨੁਰਾਗੀ[1]। ਹ੍ਵੈ ਕੈ ਨਿਡਰ ਤਜੀ ਜਗ ਬ੍ਰੀੜਾ[2]। ਸਾਦ ਹੇਤ ਕਰਿਹੀ ਮਿਲਿ ਕ੍ਰੀੜਾ॥੫੪॥ ਤਿਹ ਜਮਦੂਤ ਗਹੈਂ ਜਬ ਆਈ। ਜਾਹਿੰ ਘਸੀਟਤਿ ਦੇਹਿੰ ਸਜ਼ਾਈ। ਲੋਹਿ ਥੰਭ ਕੋ ਲਾਲ ਤਪਾਈ। ਖੈਂਚ ਤਾਂਹਿ ਕੋ ਸੰਗ ਲਗਾਈ† ॥੫੫॥ ਇੱਤਯਾਦਿਕ ਦੁਖ ਦੇਹਿੰ ਘਨੇਰਾ । ਕੌਨ ਪੁਕਾਰ ਸੁਨਹਿੰ ਤਿਸ ਬੇਰਾ । ਜਗ ਮਹਿੰ ਨਿੰਦਾ,ਕਸ਼ਟ ਅਗਾਰੀ । ਅਸ ਗਤਿ ਹ੍ਵੈ ਬਿਭਚਾਰਨ ਨਾਰੀ ॥ ੫੬॥ ਪਤੀਬ੍ਰਤਾ ਕੋ ਜਸੁ ਜਗ ਮਾਂਹੀ । ਆਗੈ ਅਨਿਕ ਬਿਧਿਨਿ ਸੁਖ ਪਾਹੀ[3] । ਦੀਰਘ ਦ੍ਰਿਸ਼ਟਿ[4] ਦੇਖਿ ਕਰਿ ਐਸੇ। ਨਹਿੰ ਬਿਭਚਾਰ[5] ਕਰਹੁ ਪੁਨ ਤੈਸੇ' ॥ ੫੭ ॥ ਸ਼ਾਹੁ ਤਿਯਾ ਸੁਨਿ ਕਰਿ ਬਚ ਗੁਰਕੇ । ਪਰੀ ਪਾਇੰ ਪਰ ਜਮ ਡਰ ਕਰਿਕੈ । 'ਹੇ ਸੰਤਹੁ ! ਮੈਂ ਅਘ ਕਿਯ ਭਾਰੀ । ਬਖਸ਼ਹੁ ਆਈ ਸ਼ਰਨਿ ਤੁਮਾਰੀ'॥੫੮॥ ਗੁਰ ਕਹਿੰ 'ਪਾਛਲ ਬਖਸ਼ੇ‡ ਸੋਊ। ਬਹੁਰ ਅਗਾਰੀ ਕਰਹੁ ਨ ਕੋਊ । ਪਤਿ ਆਇਸੁ ਕੇ ਰਹੁ ਅਨੁਸਾਰੀ । ਸਿਮਰਹੁ ਸੱਤਿਨਾਮ ਸੁਖਕਾਰੀ' ॥ ੫੯ ॥ ਅਸ ਉਪਦੇਸ਼ ਦੋਨ ਤਿਨ ਭਾਈਂ । ਕਰੀ ਬਿਤੀਤ ਰੈਨ ਜਗ ਸਾਈ। ਦੰਪਤਿ ਕੇ ਉਰ ਦੇ ਕਰਿ ਸ਼ਾਂਤਾ।ਗਮਨ ਕੀਨਿ ਮਾਰਗ ਸੁਖਦਾਤਾ ॥ ੬੦ ॥ ਇਕ ਪੁਰਿ ਆਵਾ ਬਹੁਰ ਅਗਾਰੀ । ਜਾਇ ਪਹੁੰਚੇ ਤਾਂਹਿ ਮਝਾਰੀ।ਰੈਨ ਰਹਿਨ ਹਿਤ ਖੋਜਤਿ[6] ਥਾਇੰ। ਜਿਨ ਕੀਨੇ ਬ੍ਰਹਮੰਡ ਬਨਾਇ ॥੬੧॥ ਤਹਾਂ ਬਸੇਰਾ ਦੇਤਿ ਨ ਕੋਊ । ਬੈਠੇਂ ਜਹਾਂ, ਉਠਾਵਹਿ ਸੋਊ । ਮੰਦ-

---

[1]ਪ੍ਰੇਮ ਕਰੇਗੀ। [2]ਜਗਤ ਲਾਜ । [3]ਪਾਏਗੀ। [4]ਲੰਬੀ ਨਜ਼ਰ ਭਾਵ ਦੂਰ ਦੀ ਸੋਚ ਕੇ। [5]ਮਾੜਾ ਕੰਮ । [6]ਭਾਲਣ ਲਗੇ ।

*ਇਸ ਦਾ ਫਲ ਸੁਰਗ ਤੇ ਸੁਖ ਦੱਸਿਆ ਹੈ ਪਰ ਜੇ ਇਸਤ੍ਰੀ ਪਤਿਬ੍ਰਤਾ ਧਰਮ ਧਾਰਨ ਕਰਦੀ ਹੋਈ ਜੀਉਂਦੇ ਕਿ ਮੋਏ, ਰਾਜ਼ੀ ਕਿ ਰੋਗੀ ਪਤੀ ਦੇ ਪਿਆਰ ਤੇ ਸੇਵਾ ਵਿਚ ਰਹਿੰਦੀ ਹੋਈ, ਸੀਲ ਸੰਤੋਖ ਰਖਦੀ ਹੋਈ ਨਾਮ ਵਿਚ ਖਚਿਤ ਰਹਿੰਦੀ ਹੈ ਓਹ ਸਦਗਤੀ ਨੂੰ ਪ੍ਰਾਪਤ ਹੁੰਦੀ ਹੈ, ਮੁਕਤੀ ਦਾ ਫਲ ਪਾਉਂਦੀ ਹੈ।

†ਦੁਖ ਜੋ ਰੂਹ ਨੂੰ ਮੰਦਿਆਂ ਰਹਿਣ ਕਰਕੇ ਹੁੰਦੇ ਹਨ ਉਨ੍ਹਾਂ ਨੂੰ ਸਮਝਾਉਣ ਦਾ ਜਤਨ ਹੈ ਸਾਡੀ ਬੋਲੀ ਤੇ ਸਮਝ ਅਨੁਸਾਰ।

‡ਪਿੱਛੇ ਭੀ ਕਈ ਵਾਰ ਆਯਾ ਹੈ । ਸਤਿਗੁਰ ਦਾ ਇਹ ਕਹਿਣਾ ਕਿ 'ਅਸਾਂ ਤੇਰੇ ਪਾਪ ਬਖਸ਼ੇ' ਉਨ੍ਹਾਂ ਦੇ ਰੱਬੀਅਤ ਵਾਲੇ ਔਜ 'ਗੁਰ ਨਾਨਕ ਦੇਵ ਗੋਵਿੰਦ ਰੂਪ' ਹੋਣ ਦਾ ਲਖਾਯਕ !

ਮਤੀ ਪਿਖਿ ਨਰ ਤਿਹਂ ਥਾਏ। ਪੁਰਿ ਤੇ ਵਹਿਰ ਪ੍ਰਭੂ ਪੁਨ ਆਏ॥੬੨॥ਹੁਤੋ ਕੁਸ਼ਟ ਯੁਤ[1] ਏਕ ਫਕੀਰਾ*।ਨਿਸ ਬਾਸੁਰਬਹੁ ਪਾਵਤਿ ਪੀਰਾ।ਦੇਖਿ ਦਯਾ-ਨਿਧਿ ਕਰੁਣਾ ਆਈ। ਝੁੰਗੀ ਢਿਗ ਬੈਠੇ ਜਗਸਾਈਂ ॥੬੩॥ ਕਹੈ ਫਕੀਰ ਬੰਦਿ ਕਰ ਦੋਊ। 'ਮੋਰ ਸਮੀਪ ਨ ਆਵਤਿ ਕੋਊ। ਖਗ[2] ਭਾਗੈਂ ਪਿਖਿ[3], ਗਿਨਤੀ ਕਯਾ ਨਰ।ਤੁਮ ਆਏ ਮੋ ਪਰ ਕਰੁਣਾ ਕਰਿ[4]॥੬੪॥ਰੈਨ ਬਸੇਰਾ ਕਰਿ ਤਿਹ ਥਾਨਾ।ਨਹਿਂ ਪੌਢੇ ਬੈਠੇ ਗਤਿਦਾਨਾ।ਸਭਿ ਨਿਸਿ ਕੁਸ਼ਟੀ ਸੰਕਟ ਪਾਵੈ।ਹਾਇ ਹਾਇ ਕਹਿਕੈ ਬਿਲਲਾਵੈ ॥੬੫॥ ਦੋਹਰਾ॥ ਅਰਧ ਨਿਸਾ ਬੀਤੀ ਜਬਹਿ ਸ਼੍ਰੀ ਬੇਦੀ ਕੁਲਕੇਤ। ਸ਼ਬਦ ਉਚਾਰਨ ਕੀਨ ਤਬ ਸੰਕਟ ਕਟਨੇ ਹੇਤੁ ॥ ੬੬ ॥

ਧਨਾਸਰੀ ਮਹਲਾ ੧ ॥

ਜੀਉ ਤਪਤੁ ਹੈ ਬਾਰੋਬਾਰ ॥ ਤਪਿ ਤਪਿ ਖਪੈ ਬਹਤੁ ਬੇਕਾਰ ॥ ਜੋ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ॥ਵਿਣੁ ਬੋਲੇ ਜਾਣੈ ਸਭੁ ਸੋਇ॥੧॥ਰਹਾਉ॥ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੈ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ॥੨॥ਜੇਤਾ ਮੋਹੁ ਪਰੀਤਿ ਸੁਆਦ॥ ਸਭਾ ਕਾਲਖ ਦਾਗਾ-ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ੩ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥ ੪ ॥ ੩ ॥ ੫ ॥

ਚੌਪਈ॥ਸ਼੍ਰੀ ਗੁਰ ਸਰਬ ਸ਼ਬਦ ਮੁਖ ਭਨਾ[5]।ਤੁਸ਼ਨਿ ਕਰਿ ਕੁਸ਼ਟੀ ਨੈ ਸੁਨਾ। ਭਈ ਦੇਹਿ ਤਤਕਾਲ ਅਰੋਗੀ। ਬਿਨਸਿ ਗਏ ਮਨ ਕੇ ਸਭਿ ਸੋਗੀ ॥੬੭॥ ਨਿਰਮਲ ਭਈ ਮਨੀਖਾ[6] ਤਬਹੀ। ਮਨ ਮਲੀਨਤਾ ਨਾਸੀ ਸਭਿਹੀ। ਭਈ ਭੋਰ ਪਾਹੁਲ ਪਗ[7] ਲੀਨੀ। ਹਿਰਦੇ ਜਾਗੀ ਭਗਤਿ ਨਵੀਨੀ ॥ ੬੮ ॥ ਪ੍ਰਗਟੀ ਨਗਰ ਬਿਖੈ ਸੁਧ ਸੋਊ। ਪਿਖਨ[8] ਦਰਸ ਆਏ ਸਭਿ ਕੋਊ। ਆਨਿ ਉਪਾਇਨ ਧਰੈਂ ਅਗਾਰੀ। 'ਸੰਤਹੁ ! ਬਖਸ਼ਹੁ ਭੂਲ ਹਮਾਰੀ ॥੬੯॥ ਸੇਵਕ ਕਰੀਏ,ਸ਼ਰਨ ਤੁਮਾਰੀ। ਦਰਸ ਅਮੋਘੰ ਪਰਉਪਕਾਰੀ'। ਸੁਨਿ ਕਰਿ ਤਿਨ

[1]ਕੋੜ੍ਹ ਸਹਿਤ। [2]ਪੰਛੀ। [3]ਦੇਖਕੇ। [4]ਕ੍ਰਿਪਾ ਕਰਕੇ। (ਅ) ਹੇ ਕ੍ਰਿਪਾ ਦੀ ਖਾਣ ! [5]ਕਹਿਆ। [6]ਬੁੱਧੀ। [7]ਚਰਨ ਪਾਹੁਲ। [8]ਦੇਖਣ।

*ਪੁਰਾਤਨ ਜਨਮ ਸਾਖੀ ਵਿਚ ਇਸ ਕੋਹੜੀ ਦੇ ਟਿਕਾਣੇਂ ਦਾ ਪਤਾ ਐਉਂ ਦਿੱਤਾ ਹੈ, 'ਦਿਪਾਲਪੁਰ ਪਾਸਦੇਂ, ਕੰਛਣਪੁਰ ਵਿਚਦੇਂ, ਕਸੂਰ ਵਿਚਦੇਂ, ਪਟੀ ਵਿਚਦੇਂ ਗੋਇੰਦ ਵਾਲਿ ਆਇ ਰਹਿਣ ਲਾਗਾ, ਤਾਂ ਕੋਈ ਰਹਿਣ ਦੇਵੈ ਨਾਹੀਂ' ਅਗੇ ਫੇਰ ਸਾਖੀ ਹੈ। ਪੰਤੂ ਕੋਹੜੀ ਨਿਸਤਾਰਣ ਦਾ ਟਿਕਾਣਾ ਦੱਸੀਦਾ ਹੈ ਕਿ ਦਿਪਾਲ ਪੁਰ ਲਾਗੇ ਅਜੇ ਹੈ।

ਕੀ ਬਿਨੈ ਬਿਸਾਲਾ। ਸਭਿ ਕੋ ਪਾਹੁਲ ਦੇ ਤਤਕਾਲਾ ॥੭੦॥ ਸੱਤਿਨਾਮ ਕੋ ਜਾਪ ਸੁਨਾਯੋ। ਕਰਨੋ ਨਿਤ ਸਤਿਸੰਗ ਬਤਾਯੋ। ਬਹੁਰੋ ਕੀਨੋ ਗਮਨ ਅਗਾਰੀ। ਤਿਨ ਚਰਨਨ ਪਰ ਕਵਿ ਬਲਿਹਾਰੀ ॥ ੭੧ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰਧੇ 'ਸ਼ਾਹੁ ਕੋ ਅਰੁ ਕੋਟ੍ਹੀ ਫਕੀਰ ਕੋ ਪ੍ਰਸੰਗ' ਬਰਨਨੰ ਨਾਮ ਪੱਚੀਸਮੋਂ ਅਧਯਾਯ ॥ ੨੫ ॥

੨੬. [ਸੰਤ ਮੰਗਲ। ਸੰਤਾਂ ਦਾ ਉਧਾਰ। ਏਮਨਾਵਾਦ ਆਗਮਨ]।

ਦੋਹਰਾ ॥ ਨਾਮ ਬਿਖੈ ਜਿਨਿ ਲਿਵ ਲਗੀ ਹਉਂਮੈ ਸਰਬ ਨਸਾਇ।
ਤਿਨ ਸੰਤਨ ਬੰਦੌਂ ਚਰਨ ਉਚਰੌਂ ਕਥਾ ਬਨਾਇ ॥ ੧ ॥

{ ਬਨਾਇ=ਬਨਾਕੇ, ਸੰਵਾਰ ਕੇ; ਸੁਹਣੀ ਤਰ੍ਹਾਂ ਨਾਲ। }

ਅਰਥ–ਜਿਨ੍ਹਾਂ ਸੰਤਾਂ ਦੀ ਸਾਰੀ ਹਉਮੈ ਦੂਰ ਹੋਈ ਹੈ (ਅਤੇ) ਨਾਮ ਵਿਚ ਲਿਵ ਲੱਗੀ ਹੈ ਉਨ੍ਹਾਂ ਦੇ ਚਰਨਾਂ ਉਤੇ ਮੱਥਾ ਟੇਕ ਕੇ (ਅਗੋਂ) ਕਥਾ ਸੁਹਣੀ ਤਰ੍ਹਾਂ ਉਚਾਰਦਾ ਹਾਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਕਹਿ ਬਾਲਾ ਸ਼੍ਰੀ ਅੰਗਦ ! ਸੁਨੀਏ। ਰੁਚਿਰ ਕਥਾ ਗੁਨ ਜਨ ਯੁਤ[1] ਗੁਨੀਏ। ਮਾਰਗ ਚਲੇ ਜਾਹਿ ਗਤਿਦਾਈ। ਗੋਬਿੰਦ ਲੋਕ[2] ਮਿਲੇ ਕਛੁ ਆਈ॥੨॥ਸਭਿਨਿ ਪਦਨ ਪਰ ਬੰਦਨ ਠਾਨੀ। ਬੈਠਿ ਗਏ ਉਚਰੀ ਮੁਖ ਬਾਨੀ। 'ਰਾਵਰਿ ਸੁਜਸੁ ਸੁਨਾ ਸਭਿ ਥਾਈਂ। ਕੀਰਤਿ ਪਸਰ ਰਹੀ ਅਧਿਕਾਈ॥੩॥ਚਹਿਤ ਮਿਲਾਪ ਬਿਤਨੋ ਕਿਤਕਾਲਾ। ਅਕਸਮਾਤ੍ ਅਬ ਮਿਲੇ ਕ੍ਰਿਪਾਲਾ। ਕਰਨ ਸੰਭਾਖਣ[3] ਰਾਵਰ ਸਾਥਾ।ਬੂਝਨ ਚਹੈਂ ਪ੍ਰਭੂ ਕੀ ਗਾਥਾ॥੪॥ਜੋ ਆਇਸੁ ਤੁਮ ਦੇਹੁ ਗੁਸਾਈਂ!।ਕਰਹਿਂ ਅਪਨੋ ਪ੍ਰਸ਼ਨ ਬਨਾਈ'। ਸੁਨਿ ਕਰਿ ਸ਼੍ਰੀ ਗੁਰ ਗਿਰਾ ਉਚਾਰੀ। 'ਤੁਮ ਬੂਝਨ ਪਰ ਹਉਂ ਬਲਿਹਾਰੀ॥੫॥ ਜਾਂਤੇ ਭਯੋ ਪ੍ਰੇਮ ਅਭਿਰਾਮੂ। ਹਰਿ ਚਰਚਾ ਭਗਤਨ ਕੋ ਕਾਮੂ। ਇਸ ਬਿਧਿ ਸਫਲੀ ਘੜੀ ਬਿਹਾਵਹਿ[4] । ਗਯਾਨ ਕਥਾ ਕੋ ਸੁਨਹਿਂ ਸੁਨਾਵਹਿਂ' ॥ ੬ ॥ ਦੋਹਰਾ ॥ ਸੰਤ ਕਹੈ 'ਕਰਤਾਰ ਜੋ ਕੈਸੇ ਤਾਂਹਿ ਬਨਾਇ[5]। ਰੂਪ ਰੰਗ ਜਸ ਚਿਹਨ ਹੈ ਸੋ ਤੁਮ ਦੇਹੁ ਸੁਨਾਇ ॥ ੭ ॥ ਚੌਪਈ ॥ ਸਭਿ ਪਰਮਾਨ ਬਤਾਵਹੁ ਤਿਹ ਕੋ। ਸੁਰ ਨਰ ਖੋਜਤਿ ਫਿਰਿਹੀ ਜਿਹਕੋ। ਕਿਸ ਪ੍ਰਕਾਰ ਸੋ ਉਤਪਤ ਭਯੋ?।ਕਿਧੌਂ ਆਪ ਹੀ ਤੇ ਬਨਿ ਗਯੋ ॥ ੮ ॥ ਤੁਮਹੋ ਮਿਲੇ,ਭੇਵ ਸਭਿ ਜਾਨਹੁ।ਪਰਾ ਉਰਾ ਲਖਿ ਲਿਯਤਿ[6],ਪਛਾ-

[1]ਸਹਿਤ। [2]ਸੰਤ ਲੋਕ। [3]ਪ੍ਰਸ਼ਨ ਉੱਤਰ। [4]ਬੀਤੇਗੀ। [5]ਤਿਸਦੀ ਬਨਾਵਟ। [6]ਪਾਰ ਉਰਾਰ (ਆਦਿ ਅੰਤ ਆਪ ਨੇ ਉਸ ਦਾ) ਲਖ ਲਿਆ ਹੈ (ਇਹ ਅਸੀਂ) ਪਛਾਣਦੇ ਹਾਂ।

ਨਹੁ'। ਸੁਨਿ ਗੁਨ ਖਾਨੀ ਉਚਰੀ ਬਾਨੀ। 'ਅਹੋ ਸੰਭ! ਤਿਹ ਅੰਤ ਨ ਜਾਨੀ ॥੬॥ ਕਹਿਨ ਬਿਅੰਤ,ਅੰਤ ਇਹ ਆਹੀ। ਔਰ ਨ ਤਿਹਕੋ ਜਾਨਨੋ ਜਾਹੀ। ਦ੍ਵਾਦਸ਼ ਮਾਸ ਬਰਖ ਹੈ ਜੋਈ। ਨਿਸਦਿਨ ਏਕ ਸੁਰਨ ਕੋ ਸੋਈ ॥ ੧੦ ॥ ਦੈ ਸਹੰਸ[1] ਜੁਗ ਸੁਰ ਕੋ ਹੋਇ। ਬ੍ਰਹਮੇ ਕੋ ਨਿਸ ਦਿਨ[2] ਹੈ ਸੋਇ। ਅਸ ਨਿਸਦਿਨ ਕੇ ਸੰਮਤ[3] ਸ਼ਤ[4]ਹੈਂ।ਸੋ ਬ੍ਰਹਮੇ ਕੀ ਬੈਸ[5]ਗਿਨਤਿ ਹੈਂ॥੧੧॥ਅਹੈ ਬਿਸ਼ਨੁ ਕੋ ਨਿੰਸਦਿਨ ਸੋਈ। ਬਰਖ ਸਹਸ ਅਸ ਜਬ ਤਿਸ ਹੋਈ। ਤਬ ਤਨ ਤਜਨਹੁ ਬਿਸ਼ਨੁ* ਪ੍ਰਮਾਨਹੁ[6]। ਏਕ ਦਿਵਸ ਸ਼ਿਵ ਕੋ ਸੁ ਪਛਾਨਹੁ ॥ ੧੨ ॥ ਐਸੇ ਹੋਇੰ ਬਰਖ ਸ਼ਤ[7] ਜਬ ਹੀ। ਤਨ ਕੋ ਛੋਰਿ ਦੇਹਿ ਸ਼ਿਵ ਤਬ ਹੀ। ਇਤਨੋ ਕਾਲ ਬੀਤਿਓ ਜੋਈ। ਏਕ ਨਿਮਖ ਮਾਯਾ ਕੀ ਸੋਈ† ॥੧੩॥ਤਿਸ ਮਾਯਾ ਕੋ ਨਾਂਹੀ ਅੰਤਾ। ਤਿਹ ਪਤਿ ਕੋ ਕੋ[8]ਕਹਿ ਬਿਰਤੰਤਾ[9]। ਅਸ ਕਹਿ ਸ਼੍ਰੀ ਗੁਰ ਪਰਮ ਉਦਾਰਾ। ਸ਼ਬਦ ਗੂਜਰੀ ਬਿਖੈ ਉਚਾਰਾ॥੧੪॥

ਗੂਜਰੀ ਮਹਲਾ ੧ ॥

ਨਾਭਿ ਕਮਲ ਤੇ ਬ੍ਰਹਮਾ ਉਪਜੇ ਵੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥ ੧ ॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾਕੀ ਭਗਤਿ ਕਰਹਿ ਜਨ ਪੂਰੇ ਮੁਨਿਜਨ ਸੋਵਹਿ ਗੁਰ ਵੀਚਾਰਿ ॥ ੧ ॥ ਰਹਾਉ ॥

ਦੋਹਰਾ ॥ 'ਸ਼੍ਰੀ ਨਾਰਾਇਣ ਨਾਭਿ ਤੇ ਉਪਜਜੋ ਕਮਲ ਅਨੂਪ। ਤਿਸ ਮਾਂਹੀ ਬ੍ਰਹਮਾ ਭਯੋ ਚਤੁਰ[10] ਬਦਨ ਜਿਸ ਰੂਪ ॥ ੧੫ ॥ ਚੌਪਈ ॥ ਸੋ ਖੋਜਨ ਲਾਗਜੋ ਕਰਤਾਰਾ। ਨਹਿੰ ਜਾਨਜੋ ਤਿਹ ਪਾਰਾਵਾਰਾ। ਖੋਜਤਿ ਖੋਜਤਿ ਰਹਿ ਗਜੋ ਹਾਰੂ[11]। ਨਰ ਬਪੁਰੇ ਕੀ ਕੌਨ ਬਿਚਾਰੂ'॥੧੬॥ ਕਹੈਂ ਸੰਭ'ਸਭਿ ਹਮਹਿੰ ਸੁਨਾਵਹੁ । ਜਿਉਂ ਖੋਜੀ ਹੈ ਆਦਿ ਬਤਾਵਹੁ । ਕੋਇ ਨ ਤੁਮ ਤੇ ਦੁਰਜੋ[12]ਬ੍ਰਿਤਾਂਤਾ। ਕਰ ਪਰ ਬੱਦ੍ ਹਿਦੈ ਆਸ ਗਜਾਤਾ[13] ॥੧੭॥ ਸ਼੍ਰੀ ਗੁਰ ਭਨੈਂ'ਸੁਨਹੁ ਹਿਤ ਸੰਗਾ। ਸ੍ਰਿਸ਼ਟਿ ਸ੍ਰਿਜਨ ਤੇ ਪ੍ਰਿਥਮ[14] ਪ੍ਰਸੰਗਾ। ਬ੍ਰਹਮਾ

[1]ਦੋ ਹਜ਼ਾਰ। [2](ਇਕ) ਰਾਤ ਦਿਨ। [3]ਵਰਖ। [4]ਸੌ। [5]ਆਯੂ। [6]ਸਮਝੋ। [7]ਸੌ। [8]ਕੌਣ। [9]ਚਾਰ। [10]ਮੂੰਹ ਵਾਲਾ। [11]ਹਾਰਕੇ ਰੰਹਿ ਗਿਆ। [12]ਛੁਪਿਆ। [13]ਹੱਥ ਉੱਪਰ ਬੇਰ ਹੁੰਦਾ ਹੈ ਜਿਵੇਂ ਤਿਵੇਂ ਤੁਹਾਡੇ ਰਿਦੇ ਵਿਚ ਗਿਆਨ ਹੈ। [14]ਪਹਿਲਾ।

*ਇਥੋਂ ਸਪਸ਼ਟ ਹੋ ਗਿਆ ਕਿ ਵਿਸ਼ਨੂੰ ਭੀ ਮ੍ਰਿਤੂ ਨੂੰ ਪ੍ਰਾਪਤ ਹੁੰਦਾ ਹੈ।

†ਇੱਥੇ ਜ ਬਰਖ ਆਦਿ ਦਾ ਹਿਸਾਬ ਅਸੀਂ ਪਿੱਛੇ ਪੂਰਬਾਰਧ ਅਧਜ਼ਾਯ ੬੬ ਅੰਕ ੪੭ ਦੀ ਟੂਕ ਵਿਚ ਦੇ ਆਏ ਹਾਂ।

ਭਯੋ ਕਮਲ ਤੇ ਜਬਹੀ। ਉਸਤਤਿ ਠਾਨੀ[1] ਪ੍ਰਭੁ ਕੀ ਤਬਹੀ ॥ ੧੯ ॥ ਦੋਹਰਾ ॥ ਤੱਤਗਯਾਨ ਕੇ ਜਾਨਿਬੇ ਜਗੀ ਪ੍ਰੀਤਿ ਮਨ ਮਾਂਹਿ।–ਕੈਸੋ ਕਰਤਾ ਪੁਰਖੁ ਹੈ–ਦੇਖਿਨਿ ਉਮਗੀ ਚਾਹਿ ॥ ੧੯ ॥ ਚੌਪਈ ॥ ਰਿਚਾ ਪ੍ਰਸ਼ੰਸ਼ਾ ਕੀ ਬਹੁ[2] ਕਰਿਹੀ। ਲਾਇ ਪ੍ਰੀਤਿ ਮੁਖ ਬਚਨ ਉਚਰਿਹੀ। ਮਧੁਰ ਮਧੁਰ ਸੁਰ ਸਿਉਂ ਤਬ ਗਾਵਹਿ। ਅਧਿਕ ਰੀਝ ਕੈ ਹਰਖ ਬਢਾਵਹਿ॥੨੦॥ਬਧੈ ਪ੍ਰੀਤਿ ਪੁਨ ਅਵਰ ਕਰੇਈ। ਅਰਥ ਬਿਚਾਰ ਬਡੋ ਸੁਖ ਲੇਈ। ਪ੍ਰੇਮ ਮਗਨ ਮੁਖ ਗਦਗਦ[3] ਬਾਨੀ। ਗਾਵਹਿ ਰੀਝਹਿ ਆਨੰਦ ਮਾਨੀ ॥ ੨੧॥ ਚਤੁਰ ਬੇਦ[4] ਤਬ ਕਰੇ ਬਿਧਾਤਾ[5]। ਜੋ ਜਗ ਬਿਖੈ ਅਹੈਂ ਬੱਖਯਾਤਾ॥ ਤਿਨਹਿ ਬਿਲੋਕਤਿ ਰਿਖੀ ਪ੍ਰਬੀਨੇ[6]। ਸਿੰਮ੍ਰਤਿ ਸ਼ਾਸਤ੍ਰ ਬਹੁ ਰਚਿ ਦੀਨੇ ॥੨੨॥ ਦੋਹਰਾ॥ ਚਤੁਰ ਬੇਦ ਅਸ ਕਰਿ ਬਹੁਰ ਉਰ ਮਹਿੰ ਕੀਨ ਬਿਚਾਰ।–ਕਿਸ ਤੇ ਮੈਂ ਉਤਪਤਿ ਭਯੋ ਕੋ ਉਪਜਾਵਨ ਹਾਰ॥੨੩॥ਚੌਪਈ॥ਕਰੀ ਦ੍ਰਿਸ਼ਟਿ ਦੇਖੀ ਦਿਸ਼ ਚਾਰ॥ ਜਹਿੰ ਤਹਿੰ ਜਲ ਹੈ ਅਪਰ ਅਪਾਰਾ[7]।–ਕੈ ਮੈਹੌਂ ਕੈ ਜਲ ਹੈ ਦੂਜੋ। ਔਰ ਨ ਕਿਹੰ ਥਲ ਦੀਸਤਿ ਤੀਜੋ--॥੨੪॥ਉਪਜਯੋ ਗਰਬ[8]–ਨ ਮੋ ਬਿਨੁ ਆਨਾ[9]। ਮੈਂ ਕਿਹੰ[10] ਉਸਤਤਿ ਕਰਉਂ ਬਖਾਨਾ। ਕਰਨ ਕਰਾਵਨ ਮੈਂ ਕਰਤਾਰਾ। ਅਪਰ ਨ ਹੈ ਕੋ ਸਿਰਜਨਹਾਰਾ[11] ॥ ੨੫ ॥ ਜੇ ਹੋਵਤਿ ਤੋ ਦੀਸਤਿ ਮੋਹੀ। ਲਖਯੋ ਨ ਕੋ ਯਾਂਤੇ ਨਹਿੰ ਹੋਹੀ[12]--। ਇਸ ਬਿਧਿ ਰਿਦੈ ਗਰਬ ਜਬ ਭਯੋ। –ਮੈਂ ਹੌਂ ਅਪਰ ਨ ਕਰਤਾ ਬਿਯੋ[13]–॥੨੬॥ਦੋਹਰਾ॥ਤਬ ਗੰਭੀਰ ਧੁਨਿ ਸੋਂ ਮਧੁਰ ਬਾਨੀ ਭਈ ਅਕਾਸ਼।--ਕਿਉਂ ਗਰਬਤ ਬ੍ਰਹਮਾ ਰਿਦੈ ? ਮੈਂ ਹੌਂ ਕਰਤਿ[14] ਪ੍ਰਕਾਸ਼॥੨੭॥ਚੌਪਈ॥ਜਿਸਤੇ ਹੋਯੋ ਜਨਮ ਤੁਮਾਰਾ। ਤਿਹੰਕੋ ਖੋਜਹੁ ਆਇ ਬਿਚਾਰਾ--। ਸੁਨਿਕਰਿ ਬ੍ਰਹਮੇ ਬਚਨ ਉਚਾਰਾ।--ਭਲੀ ਭਾਂਤਿ ਸਭਿ ਸਥਲ ਨਿਹਾਰਾ ॥੨੮॥ ਕੈ ਮੈਂ ਹੌਂ, ਕੈ ਜਲ ਹੈ ਇਹਾਂ।ਅਪਰ ਨ ਪਿਖਯੋ,ਪੇਖਿ ਬਹੁ ਰਹਾ। ਜੋਕਰਿ ਭੀਜੋ ਹੈ ਕਿਹ ਥਾਈਂ। ਸੋ ਮੋਕੋ ਅਬ ਦੇਹੁ ਬਤਾਈ--॥੨੯॥ ਤਬ ਅਕਾਸ਼ ਬਾਨੀ ਨੈ ਕਹਾ।--ਜਿਸ ਪਰ ਬੈਠਿ ਪਰਮ ਸੁਖ ਲਹਾ। ਸੋ ਅਪਨੀ ਤੂੰ ਆਦਿ[15] ਪਛਾਨ।ਇਸਕੋ ਖੋਜ ਗਰਬ ਪੁਨ ਠਾਨਿ--॥੩੦॥ਦੇਖਿ ਕਮਲ ਬਿਧਿ[16] ਗਿਰਾ ਉਚਾਰੀ।–ਇਹ ਤੋ ਛੋਟੋ ਮੋਹਿ ਅਗਾਰੀ। ਪਿਖੋਂ

---

[1]ਕੀਤੀ। [2]ਉਸਤਤ ਦੀਆਂ ਰਿਚਾਂ। [3]ਪ੍ਰਸੰਨ। [4]ਚਾਰ ਵੇਦ। [5]ਬ੍ਰਹਮਾ ਨੇ। [6]ਚਤੁਰ ਰਿਸ਼ੀਆਂ ਨੇ। [7]ਬਿਅੰਤ। [8]ਹੰਕਾਰ। [9]ਮੇਰੇ ਬਿਨਾ ਹੋਰ ਦੂਸਰਾ (ਕੋਈ) ਨਹੀਂ। [10]ਕਿਸਦੀ। [11]ਬਨਾਵਣ ਵਾਲਾ। [12]ਹੋਣਾ ਹੀ ਨਹੀਂ। [13]ਦੂਸਰਾ। [14]ਕਰਨ ਵਾਲਾ। [15]ਉਤਪਤੀ ਦਾ ਕਾਰਨ। [16]ਬ੍ਰਹਮਾ ਨੇ।

ਬਿਸ਼ਾਲ ਆਪਨੀ ਦੇਹੀ। ਅਸਮੰਜਸ[1] ਪੁਨ ਆਇ ਨ ਕੇਹੀ[2] ॥ ੩੧ ॥ ਅਲਪ[3] ਵਸਤੁ ਕਸ[4] ਜਨਹਿ ਬਿਸਾਲਾ[5]–। ਨਭ[6] ਮਹਿੰ ਬੋਲੇ ਬਹੁਰ ਅਕਾਲਾ।–ਜਬ ਭਲਿਭਾਂਤਿ ਖੋਜਨਾ ਠਾਨਹੁ। ਅਲਪ[7] ਬਿਸਾਲ[8] ਤਬਹਿ ਪਹਿਚਾਨਹੁ–॥੩੨॥ਸੁਨਿਕੈ ਬ੍ਰਹਮਾ ਚੱਕ੍ਰਿਤ[9]ਹੋਵਾ। ਚਿੰਤਾ ਕਰਤਿ ਕਮਲ ਦਿਸ਼ਿ ਜੋਵਾ[10]।–ਮੈਂ ਬਿਸ਼ਾਲ ਇਹੁ ਅਲਪ ਦਿਸਾਈ। ਉਤਪਤਿ ਮਮ ਕਿਸ ਬਿਧਿ ਬਨਿਆਈ!–॥੩੩॥ ਬਹੁ ਚਿਤਵਤਿ ਅਸ ਰਿਦੈ ਬਿਚਾਰੀ।–ਹਨੌਂ ਲਾਤ,ਜੇ ਲੇਯ ਸਹਾਰੀ[11]। ਤੌ ਜਾਨਹੁੰਗੋ ਇਹ ਮਮ ਆਦਿ। ਟੂਟ ਗਯੋ ਜਬ, ਸਮਝੇਂ ਬਾਦ[12]–॥ ੩੪ ॥ ਕਰਿ ਬਿਚਾਰ ਤਬ ਲਾਤ ਪ੍ਰਹਾਰੀ[13]। ਚਲਯੋ ਨ ਕਮਲ ਦੁਤਿਯ ਤਬ ਮਾਰੀ। ਹਨਤਿ ਪਰਯੋ ਤਿਹਕੇ ਮਧ ਜਾਈ। ਗਯੋ ਨਾਲ ਮਹਿੰ ਠੌਰ ਨ ਪਾਈ ॥ ੩੫ ॥ ਦੋਹਰਾ ॥ ਜਿਉਂ ਬਿਸ਼ਾਲ ਗੰਭੀਰ-ਮਹਿੰ-ਕੂਪ ਰੋਰ ਪਰ ਜਾਇ[14]। ਤਿਉਂ ਤਿਸ ਮੈਂ ਗਿਰ ਕੈ ਗਯੋ ਥਾਹਿ ਨ ਕਿਤਹੂੰ ਪਾਇ॥੩੬॥ ਚੌਪਈ॥ ਚਲਯੋ ਜਾਤ ਚਿਰਕਾਲ ਬਿਤਾਵਾ। ਠਹਿਰਨ ਥਾਨ ਕਹੂੰ ਨਹਿੰ ਪਾਵਾ। ਕਬ ਸਿਰ ਉਪਰ ਕਬ ਹੀ ਨੀਚੇ। ਚਲਯੋ ਜਾਤਿ ਤਿਸ ਨਾਲੀ ਬੀਚੇ ॥ ੩੭ ॥ ਬਿਹਬਲ ਹ੍ਵੈ ਅਤਿਹੀ ਦੁਖ ਪਾਵਾ। ਉਬਰਨ ਕੋ ਨਹਿੰ ਪਾਇ ਉਪਾਵਾ।–ਆਦਿ ਮੱਧ ਅੰਤ ਹੌਂ ਸਾਰੇ[15]–। ਪ੍ਰਿਥਮ ਗਰਬ ਤੇ ਬਚਨ ਉਚਾਰੇ[16]॥੩੮॥ਸੋ ਸਭਿ ਗਰਬ ਗਯੋ ਤਿਹ ਉਰ ਤੇ।ਪਾਇ ਸ਼ਰਮ[17] ਜਬ ਗਿਰਗਾ ਧੁਰ ਤੇ। ਭਯੋ ਦੁਖਾਤੁਰ[18] ਰੋਦਨ ਕਰਿਹੀ। ਉਸਤਤਿ ਪ੍ਰਭੁ ਕੀ ਬਹੁਰ ਉਚਰਿਹੀ ॥ ੩੯ ॥–ਨਮੋ ਨਮੋ ਅਬਿਨਾਸ਼ੀ ਸ੍ਵਾਮੀ !। ਰੂਪ ਨ ਰੇਖ ਨ ਅੰਤਰਜਾਮੀ। ਪਾਰਬ੍ਰਹਮ ਪਰਮੇਸ਼ੁਰ ਕਰਤਾ !। ਰੰਜਨ[19] ਗਰਬ ਸਕਲ ਦੁਖ ਹਰਤਾ !–॥੪੦ ॥ ਸ਼੍ਰੀ ਅਕਾਲ ਪਿਖਿ ਦੀਨਦਯਾਲਾ। ਕਾਢਿ ਨਾਲਿ ਤੇ ਲਿਯ ਤਤਕਾਲਾ। ਤਮ ਗੁਬਾਰ ਤੇ ਬਾਹਰ ਆਇਓ। ਬੈਠਿ ਕਮਲ ਪਰ ਬਹੁ ਸੁਖ ਪਾਯੋ॥੪੧॥ਕਰਨ ਪ੍ਰਸ਼ੰਸਾ ਲਗਯੋ ਬਹੋਰੀ। ਬੰਦਹਿ

---

[1] ਸੰਦੇਹ ਵਾਲੀ ਗਲ ਹੈ, (ਚਿੱਤ ਵਿਚ) ਨਹੀਂ ਆਂਵਦੀ ਕਿਸੇ ਤਰ੍ਹਾਂ (ਬੀ)। [2] ਛੇਟੀ। [3] ਚੀਜ਼ ਕਿਸ ਤਰ੍ਹਾਂ। [4] ਪੈਦਾ ਕਰ ਸਕਦੀ ਹੈ ਵਡੀ ਨੂੰ। [5] ਅਕਾਸ਼। [6] ਛੋਟਾ। [7] ਵੱਡਾ। [8] ਹੈਰਾਨ। [9] ਵੱਲ ਤੱਕਿਆ। [10] ਜੇ ਸਹਾਰ ਲਏਗੀ (ਕਮਲਦੀ ਨਾਲ) [11] ਵਿਅਰਥ ਬਾਤ ਸਮਝਾਂਗਾ। [12] ਲੱਤ ਮਾਰੀ। [13] ਜਿਵੇਂ ਬੜੇ ਡੂੰਘੇ ਖੂਹ ਵਿਚ ਰੋੜ ਜਾ ਡਿੱਗੇ। [14] ਆਦਿ, ਮੱਧ, ਅੰਤ ਸਾਰੇ ਮੈਂ ਹੀ ਹਾਂ। [15] (ਇਹ) ਉਚਾਰੇ ਸੀ ਪਹਿਲੇ ਹੰਕਾਰ ਨਾਲ। [16] ਥਕੇਵਾਂ। [17] ਦੁਖ (ਕਰਕੇ) ਦੁਖੀ। [18] ਨਾਸ਼ ਕਰਤਾ।

ਬਾਰ ਬਾਰ ਕਰ ਜੋਰੀ।–ਅਗਮ, ਅਗੋਚਰ, ਅਲਖ, ਅਨੰਤਾ। ਅੱਚੁਤ[1], ਅਬਧ[2]ਸ਼੍ਰੀ ਭਗਵੰਤਾ॥੪੨॥ਸੱਤਿ,ਅਰੂਪ, ਅਨੂਪ,ਅਲੇਖਾ॥ਨਿੱਤਜ,ਅਭੁਤ[3] ਅਛੂਤ[4]ਅਭੇਖਾ[5]॥ਅਕਰਮ[6],ਅਭਰਮ[7],ਅਦ੍ਵੈਤ*,ਅਨਾਸ਼ਾ[8]॥ਅਭੈਅਨਾਦੀ[9] ਸੁਤੇ ਪ੍ਰਕਾਸ਼ਾ॥੪੩॥ਰੇਖ ਨ, ਰੰਗ ਨ, ਮੋਹ ਨ ਮਾਯਾ। ਅਜੈ[10]ਅਜਨਮਾ[11] ਅਜਰ[12]ਅਜਾਯਾ[13]॥ਸਭਿ ਤੈ ਦੂਰ ਸਭਿਨਿਅਤਿਪਾਸਾ॥ਸਦਾ ਅਲੇਪ ਸਰਬ ਮਹਿੰ ਬਾਸਾ[14]॥੪੪॥ਨੇਤਿ, ਨੇਤਿ, ਨਿਤ ਅਪਰ ਅਪਾਰਾ–। ਸਹਸ੍ਰਨਾਮ ਅਸ ਬਦਨ ਉਚਾਰਾ॥ ਤਿਹ ਛਿਨ ਨਭ ਬਾਨੀ ਪੁਨ ਹੋਈ॥ਮੇਘ[15] ਗਰਜ ਮਧੁਰੀ ਜਿਉਂ ਸੋਈ॥੪੫॥ਦੋਹਰਾ।–ਤਪ ਕਰਿ,ਤਪਕਰਿ, ਤਪ ਕਰਹੁ–ਕਹਯੋ ਬਾਰ ਇਉਂ ਤੀਨ।–ਜਗ ਰਚਨੇ ਕੀ ਸ਼ਕਤਿ ਹੈ ਰਚਹੁ ਬਹੋਰ,ਪ੍ਰਬੀਨ !–॥੪੬॥ ਚੌਪਈ॥ਬੈਠਿ ਕਿਯੋ ਤਪ ਤਬ ਚਿਰਕਾਲਾ॥ ਪਾਇ ਸ਼ਕਤਿ ਜਗ ਰਚਯੋ ਬਿਸ਼ਾਲਾ[1]॥ਸ਼੍ਰੀਗੁਰ ਕਹੈਂ 'ਸੁਨਹੁ ਹਰਿਸੈਂਤ !। ਇਸਬਿਧਿ ਕੇ ਸ਼੍ਰੀ ਕਮਲਾ ਕੰਤ[16] ॥੪੭॥ਦੋਹਰਾ॥ਜਿਹਕੋ ਅੰਤ ਨ ਜਾਨਿਓ ਰਹਯੋ ਬਿਧਾਤਾ ਦੇਖਿਹਮ ਕਲਜੁਗ ਕੇ ਮਨੁਜ ਕਮਾ ਲਖਿ ਸਕਈ ਜੁ ਅਲੇਖ[17]†॥੪੮॥ਚੌਪਈ॥ ਤਿਹਕੇ[18] ਸੰਗ ਲਗੀ ਮਮ ਪ੍ਰੀਤੀ। ਉਰ ਮਹਿੰ ਬਸਯੋ ਨਿਰੰਤਰ ਨੀਤੀ॥ ਕਰਹਿੰ ਸੇਵ ਜਿਹ ਸ਼ਿਵ ਸਨਕਾਦਿਕ।–ਨੇਤਿ ਨੇਤਿ–ਨਿਤ ਕਹਿੰ ਬ੍ਰਹਮਾਦਿਕ ॥ ੪੯ ॥ ਪ੍ਰਾਣ ਅਧਾਰ ਸੁ ਕਿਯ ਮਨ ਮਾਂਹੀ। ਅਸ਼ਟ ਪਹਿਰ ਮੈਂ ਬਿਸਰਤਿ ਨਾਂਹੀ'। ਸੁਨਤਿ ਸੰਤ ਚਿਤ ਬਹੁ ਹਰਖਾਨੇ। 'ਧੰਨ ਧੰਨ' ਪੁਨ 'ਧੰਨ' ਬਖਾਨੇ॥੫੦॥ 'ਮੁਕਤਿ ਦਾਨ ਦਾਬਚਨ ਤੁਮਾਰੋ॥ਇਕਸੰਸੈ ਉਰ ਔਰ ਹਮਾਰੇ। ਕੌਨ ਵਸਤੁ

---

[1]ਅਟਲ। [2]ਅਬਿਨਾਸ਼ੀ, ਅਬਦਲ। [3]ਅਨੋਖਾ। [4]ਪਵਿੱਤ੍ਰ। [5]ਭੇਖ ਰਹਤ। [6]ਕਰਮ ਰਹਤ। [7]ਭਰਮ ਰਹਤ। [8]ਅਬਿਨਾਸ਼ੀ। [9]ਭੈ ਰਹਤ ਤੇ ਜਿਸ ਦਾ ਆਦਿ ਨ ਹੋਵੇ। [10]ਜੋ ਜਿੱਤਿਆ ਨਾ ਜਾਏ। [11]ਜਨਮ ਰਹਤ। [12]ਜੋ ਬੁੱਢਾ ਨਾ ਹੋਵੇ। [13]ਇਸਤ੍ਰੀ ਰਹਤ। [14]ਵਾਸ (ਹੈ ਜਿਸ ਦਾ)। [15]ਬੱਦਲ ਦੀ। [16]ਪਰਮੇਸ਼੍ਵਰ। [17]ਜੋ ਲਖਜਾ ਨਾ ਜਾਏ। [18]ਉਸ (ਪਰਮੇਸ਼੍ਵਰ) ਦੇ।

*ਪਾਃ–ਅਪਾਰ। †ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰ੍ਧ ਅਧਯਾਯ ੫੨ ਅੰਕ ੩੫ ਵਿਚ ਕਵਿ ਜੀ ਕਹਿ ਆਏ ਹਨ ਨਾਰਦ ਦੀ ਜ਼ਬਾਨੀ ਕਿ ਹੇ ਗੁਰੂ ਨਾਨਕ ਜੀ ਤੁਸਾਂ ਬ੍ਰਹਮਾ ਨੂੰ ਆਦਿ ਵਿਚ ਦ੍ਵਾਦਸ਼ ਮਹਾਂ ਵਾਕ ਸੁਣਾ ਕੇ ਅਪਣਾ ਸ੍ਵਰੂਪ ਪਛਾਣਨ ਦੇ ਲਾਇਕ ਕੀਤਾ ਸੀ, ਤਾਂ ਓਹ ਵੇਦ ਰਚਨ ਦੇ ਸਮਰਥ ਹੋਇਆ ਸੀ। ਇਸੇ ਅਧਯਾਯ ਦੇ ਅੰਕ ੬੭ ਵਿਚ ਗੁਰੂ ਜੀ ਨੂੰ ਵਾਹਿਗੁਰੂ ਰੂਪ ਤਸਲੀਮ ਕਰਦੇ ਹਨ; ਸੋ ਗੁਰੂ ਜੀ ਦੇ ਐਸੇ ਵਾਕ 'ਅਸੀਂ ਕਲਜੁਗ ਦੇ ਜੀਵ ਹਾਂ' ਉਨ੍ਹਾਂ ਦੀ ਸੁਭਾਵਕ ਨਿੰਮ੍ਰਤਾ ਹੈ, ਜਿਵੇਂ ਓਹ ਸਦਾ ਆਪ ਨੂੰ ਨੀਵਾਂ ਹੀ ਕਹਿਕੇ ਖੁਸ਼ ਹੁੰਦੇ ਸਨ। ਅਸਲ ਵਿਚ ਆਪ ਗੁਰ ਅਵਤਾਰ ਤੇ ਜਗੋਤਿ ਸ੍ਵਰੂਪ ਸਨ।

ਇਹ ਲੋਚਨ ਆਹੀਂ[1]। ਦੇਖੈ ਕੌਨ ਰਹਿਤਿ ਇਨ ਮਾਂਹੀ[2] ॥ ੫੧ ॥ ਕਿਸ ਪ੍ਰਕਾਰ ਜੋ ਸਰਬ ਪਸਾਰਾ। ਦੇਖਿ ਲੇਹਿ ਜੋ, ਕਹਉ ਬਿਚਾਰਾ। ਤੁਮ ਸਮ ਗਯਾਤਾ ਮਿਲਹਿ ਨ ਆਨੀ'। ਸੁਨਿ ਪਦ ਦੁਤਿਯ ਕਹਨੋ ਗੁਨਖਾਨੀ॥੫੨॥

'ਰਵਿਸਸਿ ਦੀਪਕ ਜਾਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥
ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥ ੨ ॥

ਚੌਪਈ॥'ਸੁਨਹੁ ਸੰਤ !' ਸ਼੍ਰੀ ਨਾਨਕ ਕਹਿਹੀਂ। 'ਚੰਦ ਸੂਰਜੁ ਮਹਿ ਜੋਤ[3] ਜੁ ਅਹਿਹੀ।ਜਿਹਤੇ ਜਗ ਮਹਿੰ ਹੋਤਿ ਉਜਾਲਾ॥ ਸੋ ਈਸ਼ੁਰ ਕੀ ਲਖਹੁ ਬਿਸਾਲਾ ॥ ੫੩ ॥ ਦਈ ਜੋਤਿ ਦੀਪਕ ਜਗ ਕੀਨੇ। ਤਿਹ ਬਿਧਿ ਜੋਤਿ ਸਰਬ ਘਟ ਚੀਨੇ।ਤਿਸਤੇ ਨੈਨਨ ਨਦਰੀਆਵੈ।ਸਭਿ ਘਟਿ ਪ੍ਰਭੁਕੀ ਜੋਤਿ ਰਹਾਵੈ॥੫੪॥ ਹੋਇ ਜਿ ਗੁਰਮੁਖਿ ਜਾਨਹਿ ਤਬਹੀ।ਰਮ ਕਰਿ ਰਹਨੋ ਰਾਮ ਘਟ ਸਭਿ ਹੀ। ਕਬਹਿ ਨ ਮਨਮੁਖ ਮੂਰਖ ਪਛਾਨਹਿੰ। ਸੱਤਿਨਾਮ ਜੋ ਨਹੀਂ ਬਖਾਨਹਿੰ ॥੫੫॥ ਮੋਹ ਤਿਮਰ ਮਹਿੰ ਅੰਧੇ ਸੋਈ। ਪ੍ਰਭੁ ਮਾਰਗ ਨਹਿੰ ਜਾਨਹਿੰ ਓਈ'। ਸੁਨਿ ਕਰਿ ਸੰਤ ਗਿਰਾ ਪੁਨ ਪ੍ਰਾਹੀ। 'ਅੰਧੇ ਭਏ ਨੈਨ ਜਿਨ ਨਾਂਹੀ ॥੫੬॥ ਚੰਦ ਸੂਰਜ ਨਹਿੰ ਦੇਖਹਿੰ ਸੋਈ। ਚਖ ਹੈ ਪਿਖਹਿੰ ਭਲੇ ਸਭਿ ਕੋਈ[4]। ਤਿਨ ਲੋਚਨ ਕੀ[5] ਜੋਤਿ ਜਿ ਆਹੀ। ਸੋ ਕਹੀਏ'ਸੁਨਿ ਕਰਿ ਗੁਰਪ੍ਰਾਹੀ॥੫੭॥

ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੇ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥ ੩ ॥

ਚੌਪਈ॥'ਆਗੈ ਸਦਾ ਝਗਰ ਇਹੁ ਭਯੋ। ਸਿੱਧ ਸਾਧ ਸਭਿਹਿਨਿ ਨੈ ਕਿਯੋ। ਨੇਤ੍ਰਨ ਬਿਖੈ ਚਾਮ[6] ਕੈ[7] ਪਾਨੀ। ਸਭਿ ਜਾਨਤਿ ਇਹੁ ਬਾਤ ਨ ਛਾਨੀ[8]।੫੮। ਇਨ ਮਹਿੰ ਦੇਖਤਿ ਵਸਤੁ ਸੁ ਕਨਾ ਹੈ। ਆਗੈ ਇਉਂ ਹੀ ਝਗਰ ਕਿਯਾ ਹੈ। ਨਹਿੰ ਜਾਨਨੋ ਇਹ ਰਿਖਿਨਿ ਮੁਨੀਸ਼ੁਰ। ਸਿੱਧ ਸਾਧ ਜੋ ਬਹੁਤ ਤਪੀਸ਼ੁਰ ॥ ੫੯॥ਸਤਿਗੁਰ ਬਿਨਾ ਨ ਜਾਨਤਿ ਕੋਈ। ਅੰਤਰ ਵਸਤਿ ਪਿਖਤਿ ਹੈ ਜੋਈ। ਅੰਤਰ ਉਰ ਕੇ ਜਾਗਤਿ ਜੋਤੀ।ਤਬਿ ਅੰਤਰਿ ਇਸਕੇ ਸੁਧਹੋਤੀ॥੬੦॥ ਸਤਿ-ਗੁਰ ਸ਼ਬਦ ਕਮਾਵਨ[9] ਕਰਿਹੀ। ਪੁਨ ਧੁਨਿ ਸੁਨਹਿ ਦਸਵ ਜੋ ਦਰ ਹੀ[10]। ਸ਼੍ਰੀ ਸਤਿਗੁਰ ਇਹ ਝਗਰ ਨਿਬੇਰੈਂ[11]। ਔਰ ਨ ਜਾਨਹਿ ਕੋਊ ਨ ਹੇਰੈ[12]

[1]ਅੱਖਾਂ ਹੈਨ। [2]ਇਨ੍ਹਾਂ ਵਿਚੋਂ ਕੌਣ ਦੇਖਦਾ ਰਹਿੰਦਾ ਹੈ। [3]ਪ੍ਰਕਾਸ਼। [4]ਅੱਖਾਂ ਹੋਣ ਤੇ ਦੇਖਦਾ ਹੈ ਸਭ ਕੋਈ ਭਲੀ ਪ੍ਰਕਾਰ। [5]ਤਿਨ੍ਹਾਂ ਦੀਆਂ ਅੱਖਾਂ ਦੀ । [6]ਮਾਸ। [7]ਜਾਂ। [8]ਛੁਪੀ ਹੋਈ ਨਹੀਂ। [9]ਸਿਮਰਨ। [10]ਦਸਵੇਂ ਦੁਆਰ ਦੀ। [11]ਨਿਬੇੜਦੇ ਹਨ। [12]ਨਹੀਂ ਦੇਖਦਾ।

॥੬੧॥ਸਭਿਇੰਦ੍ਰੀਆਂਕ੍ਰਿਆ ਜੁ ਕਰਿਹੀਂ।ਪਰਮ ਜੋਤਿ ਕੇ ਹ੍ਵੈ ਅਨੁਸਰਹੀ*। ਸੋ ਤੁਮ ਖੋਜਹੁ ਅੰਤਰ ਦੇਹੀ।ਪਾਇ ਲੈਹੁ ਗੇ ਸੁਧ ਹ੍ਵੈ ਜੇਹੀ[1]॥੬੨॥ ਸੁਨਿਕੈ ਸੰਤ ਹਰਖ ਉਰ ਧਰਿਕੈ। ਪੁਨ ਬੂਝਨ ਕਿਯ ਬਚਨ ਉਚਰਿਕੈ। 'ਏਕੰਕਾਰ ਪ੍ਰਭੂ ਕਰਤਾਰਾ। ਕਿਹ ਬਿਧਿ ਮਿਲਹਿ?ਜਿ ਹ੍ਵੈ ਨਿਸਤਾਰਾ?॥੬੩॥ ਕਉਨ ਜਤਨ ਸੋਂ ਪਾਇਆ ਜਾਈ। ਸੋ ਸੁਧ ਦਿਹੁ ਹਮਕੋ ਸਮਝਾਈ' ਸ਼੍ਰੀ ਨਾਨਕ ਪੁਨ ਕੀਨ ਅਲਾਵਨ[2]। ਪੂਰਨ ਕੀਨੋ ਸ਼ਬਦ ਸੁਹਾਵਨ ॥ ੬੪ ॥

ਸੁਰਿ ਨਰ ਨਾਥ ਏਅੰਤਿ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੈ ਜਗਜੀਵਨ ਨਦਰਿ ਕਰਹੁ ਨਿਸਤਾਰਾ ॥ ੪ ॥ ੨ ॥

ਦੋਹਰਾ ॥ 'ਬੇਸ਼ੁਮਾਰ ਸੁਰ ਨਰਨਪਤਿ[3], ਮੰਦਰ ਜਾਂਹਿ ਅਪਾਰ। ਸਹਿਜ ਭਾਇ ਸੋ ਮਿਲਤਿ ਹੈ, ਤਿਹ ਨਦਰੀ[4] ਨਿਸਤਾਰ[5]'॥੬੫॥ ਚੌਪਈ ॥ ਸੰਤਨ ਸੁਨਿ ਕਰਿ ਬਚ ਇਸ ਭਾਂਤੀ। ਨਸਸੋ ਭਰਮ ਉਪਜੀ ਮਨ ਸ਼ਾਂਤੀ। ਹਾਥ ਜੋਰਿ ਪਦ ਬੰਦਨ ਕਰਿਹੀਂ। ਬਾਰ ਬਾਰ ਬਹੁ ਬਿਨੈ ਉਚਰਿਹੀਂ॥੬੬॥'ਤੁਮ ਪਰਮੇਸ਼ੁਰ ਕੋ ਅਵਤਾਰਾ। ਨਰਨ ਉਧਾਰਨ ਕੋ ਤਨ ਧਾਰਾ। ਹਮ ਕੋ ਦੂਜੀ ਨਾਂਹੀ ਥਾਉਂ। ਕਰਹੁ ਮੁਕਤਿ ਦੇ ਅਪੁਨਾ ਨਾਉਂ ॥੬੭॥ ਬਹੁ ਦਿਨ ਹਮ ਭਰਮਤਿ ਜਗ ਫਿਰੇ। ਅਬ ਨਿਸ਼ਚੇ ਕਰਿ ਤੁਮ ਗੁਰ ਕਰੇ। ਸ਼ਰਨ ਪਰੇ ਕੀ ਰਾਖਹੁ ਸ੍ਵਾਮੀ ! ਹਮ ਸਦੀਵ ਤੁਮਰੇ ਅਨੁਗਾਮੀ[6]' ॥ ੬੮ ॥ ਦੋਹਰਾ ॥ ਸ਼੍ਰੀ ਨਾਨਕ ਤਿਨ ਪ੍ਰਤਿ ਕਹਯੋ 'ਧਰਿ ਸ਼ਰਧਾ ਦਿਨ ਰੈਨ। ਵਾਹਿਗੁਰੂ ਸਿਮਰਨ ਕਰਹੁ ਹੋਵਹੁ ਮੋਖ ਸੁਖੈਨ'॥੬੯॥ਚੌਪਈ॥ਇਸ ਪ੍ਰਕਾਰ ਤਿਨਦੇ ਉਪਦੇਸ਼ਾ। ਕੀਨ ਗਮਨ ਆਗੇ ਜਗਤੇਸ਼ਾ। ਤਿਨ ਸੰਤਨ ਕਰਿ ਰਿਦੇ ਉਮੰਗਾ। ਸ਼੍ਰੀ ਸਤਿਗੁਰ ਕੇ ਗਮਨੇ ਸੰਗਾ॥੭੦॥ਮਾਰਗਬਿਖੈ ਜਾਤਿ ਗੁਨਖਾਨੀ।ਕਹਿਨ ਲਗੇ ਮੁਝ ਸੋਂ ਅਸ ਬਾਨੀ। 'ਲਾਲੋ ਹੈ ਬਹੁ ਮੀਤ ਹਮਾਰਾ। ਚਲਹੁ ਮਿਲੈਂ ਅਬ ਤਾਂਹਿ ਸੰਗਾਰਾ॥੭੧॥ਬਹੁਤ ਦਿਵਸ ਬੀਤੇ ਤਿੰਹ ਦੇਖੇ।ਨਗਰ ਏਮਨਾਬਾਦ ਬਿਸ਼ੇਖੇ'। ਕਹਿ ਬਚ ਗਮਨਤਿ ਗੁਰੂ ਅਗਾਰੀ। ਹਮ ਫਕੀਰ ਸਭਿ ਚਲਹਿੰ ਪਿਛਾਰੀ'॥੭੨॥ਮੰਦ ਮੰਦ ਗਤਿ ਸੁੰਦਰ ਭਾਰੀ।ਬਿਗਸਤਿ ਬੋਲਤਿ

---

[1]ਪਾ ਲਓਗੇ ਸੁਧ ਜਿਹੋ ਜੇਹੀ (ਉਹ) ਹੈ।[2]ਕਹਿਣਾ ਕੀਤਾ।[3]ਦੇਵਤੇ ਤੇ ਨਰਾਂ ਦਾ ਰਾਜਾ (ਪਰਮੇਸ਼ੁਰ) ਹੈ ਬੇਸ਼ੁਮਾਰ। [4]ਉਸ ਦੀ ਕਿਰਪਾ ਨਾਲ। [5]ਮੁਕਤੀ ਹੁੰਦੀ ਹੈ। [6]ਅਨੁਸਾਰੀ ਹਾਂ। [7]ਬਾਲਾ ਕਹਿੰਦਾ ਹੈ ਅਸੀਂ ਤੇ ਸਾਰੇ ਫਕੀਰ ਪਿੱਛੇ ਚਲੇ। *ਪਾ:—ਆਸਰ ਹੀ।

ਕਰਤਿ ਬਿਚਾਰੀ । ਬਿਨ ਸ਼ਮ[1] ਸਰਬ ਪੰਧ ਕੋ ਛੋਰੀ । ਦੀਨਾਨਾਥ ਗਏ ਤਿਹ ਠੌਰੀ ॥੭੩॥ ਨਗਰ ਏਮਨਾਬਾਦ ਪਹੁੰਚੋ।ਬੈਠੇ ਵਹਿਰ ਸਥਲ ਪਿਖਿ ਊਚੋ।ਚਹੁੰ ਦਿਸ਼ ਸੋਹਿਤਿ ਭਏ ਫਕੀਰਾ । ਬੀਚ ਬਿਰਾਜਹਿੰ ਗੁਨੀ ਗਹੀਰਾ॥ ੭੪॥ ਰੌਜ਼ਨ ਕੋ ਚੌਤਰਾ ਬਨਾਯੋ । ਊਪਰ ਬੈਠਿ ਗਯੋ ਸੁਖਦਾਯੋ । ਅਬ ਲੌ ਰੌਜ਼ੀ ਨਾਮ ਕਹਾਵਹਿ । ਮਨ ਬਾਂਛਤਿ ਦਰਸ਼ਨ ਫਲ[2] ਪਾਵਹਿੰ ॥ ੭੫ ॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਸੰਤਨ ਚਰਚਾ, ਏਮਨਾਵਾਦ ਪਹੁੰਚਨ' ਪ੍ਰਸੰਗ ਬਰਨਨੰ ਨਾਮ ਛੱਬੀਸਮੋ ਅਧਜਾਯ ॥ ੨੬ ॥

੨੭. [ਨਿੰਮ੍ਰਤਾ ਨਿਵਾਸ । ਏਮਨਾਵਾਦ । ਬਾਬਰ ਦਾ ਹੱਲਾ]

ਦੋਹਰਾ ॥ ਗਿਰ ਹੰਕਾਰ ਤੇ ਤਰ ਉਤਰਿ ਸਰਬ ਰੇਨ ਘਰ ਛਾਇੰ ।
ਉਸ਼ਨ ਸੀਤਾਦਿ ਬਿਕਾਰ ਜੇ, ਹੇ ਮਨ ਤਬ ਸੁਖ ਪਾਇੰ ॥ ੧ ॥

{ ਤਰ=ਤਕੇ, ਤਲੇ, ਹੇਠ । ਸਰਬ ਰੇਨ=ਸਾਰਿਆਂ ਦੀ ਰੇਣ ਹੋ ਜਾਣਾ, ਨਿੰਮ੍ਰਤਾ । ਘਰ ਛਾਇੰ=ਘਰ ਪਾ ਲਵੇਂ । ਉਸ਼ਨ ਸੀਤਾਦਿ=ਗਰਮੀ ਸਰਦੀ ਆਦਿਕ, ਮੁਰਾਦ ਹੈ ਦੁੰਦਾਂ ਤੋਂ । }

ਅਰਥ–ਹੇ ਮਨ ! ਹੰਕਾਰ (ਰੂਪੀ) ਪਹਾੜ ਤੋਂ ਹੇਠਾਂ ਉਤਰ ਕੇ ਜੇ (ਤੂੰ) ਸਾਰਿਆਂ (ਦੇ ਚਰਨਾਂ ਦੀ) ਰੇਣ (ਹੋ ਜਾਣ ਰੂਪੀ) ਘਰ ਛਾ ਲਵੇਂ, ਤਦ ਗਰਮੀ ਸਰਦੀ (ਰਜ, ਤਮ) ਆਦਿ (ਰੂਪੀ) ਵਿਕਾਰਾਂ ਦੇ ਛੁਟ ਜਾਣ (ਨਾਲ ਤੂੰ) ਸੁਖ ਪਾ ਲਵੇਂ ।

ਸ਼੍ਰੀ ਬਾਲਾ ਸ਼ਿਧੁਰ ਵਾਚ ॥ ਚੌਪਈ ॥ ਸ਼੍ਰੀ ਅੰਗਦ ! ਸੁਨੀਏ ਇਤਿਹਾਸਾ । ਵਹਿਰ ਨਗਰ ਬੈਠੇ ਸੁਖਰਾਸਾ । ਹੁਤੋ ਪਠਾਨ ਤਹਾਂ ਕੋ ਰਾਜਾ । ਘਰ ਘਰ ਬਹੁਰ ਬਜਾਵਹਿ ਬਾਜਾ ॥ ੨ ॥ ਅਧਿਕ ਬਜਾਹੁ ਤਿਸ ਦਿਨ ਪੁਰਿ ਮਾਂਹੀ । ਕਰਤਿ ਕੁਲਾਹਲ[3] ਉਰ ਹਰਖਾਹੀਂ । ਗਾਵਹਿੰ ਨਾਚਹਿੰ ਮਾਚਹਿੰ ਰੰਗਾ । ਅਤਿ ਉਤਸਵ ਮਹਿੰ ਰਹੇ ਉਮੰਗਾ ॥੩॥ ਭੂਖਨ ਬਸਤ੍ਰ ਨਵੀਨ ਪਹਿਰਿਕੈ । ਬਨੇ ਛੈਲ ਬਹੁ ਗਰਬ ਗਹਿਰ[4] ਕੈ । ਅਵਲੋਕਤਿ ਹੈਂ ਰੰਗ ਤਮਾਸ਼ੇ । ਅਨਿਕ ਪ੍ਰਕਾਰਨ ਠਾਨਹਿੰ ਹਾਸੇ ॥ ੪ ॥ ਗਰੀਅਨ[5] ਬਿਖੈ ਕੁਦਾਇ ਤੁਰੰਗਾ । ਬੈਠੇ ਮੂਛ ਥਾਮ[6] ਸਰਬੰਗਾ । ਸ਼੍ਰੀ ਕਰਤਾਰ ਦਿਸ਼ਾ ਤੇ ਭੂਲੇ । ਬਿਸ਼ੈ ਬਿਕਾਰਨ ਮਹਿ ਅਨਕੂਲੇ* ॥੫॥ ਸੰਤ ਅਤਿਥਿ ਕੀ ਸੇਵ ਨ ਜਾਨਹਿੰ । ਦੇਖਿ ਫਕੀ-

---

[1]ਥਕਾਨ ਤੋਂ ਬਿਨਾ ਹੀ । [2]ਦਰਸ਼ਨ ਕਰਨ ਨਾਲ ਮਨ ਚਾਹਿਆ ਫਲ । [3]ਖੁਸ਼ੀਆਂ । [4]ਡੂੰਘੇ ਹੰਕਾਰ ਕਰਕੇ । [5]ਗਲੀਆਂ । [6]ਮੁੱਛਾਂ ਕੁੰਢੀਆਂ ਕਰਕੇ ।

*ਪਾ:ਹਿੰ–ਰ ਖੁਲ=ਪ੍ਰਸੰਨ ਰਹਿੰਦੇ ਹਨ ।

ਰਨ ਹਾਸੀ ਠਾਨਹਿੰ। ਪ੍ਰਭੁਤਾ ਮਦ[1] ਤੇ ਭਏ ਸਿ ਅੰਧੇਪਰੇ ਗਰ੍ਤ[2] ਜਗ-ਬੀਧਨ ਬੀਧੇ॥੬॥ਦੇਖਹਿੰ ਦੁਖੀ ਦਯਾ ਨਹਿੰ ਕਰਿਹੀਂ। ਮਹਾਂ ਮੰਦਮਤਿ ਪਰ ਤਿਯ ਹਰਿਹੀਂ।ਪਿਯਤਿ ਸ਼ਰਾਬ ਘੂਮਤੇ ਫਿਰਿਹੀਂ।ਸ਼ਾਸਨ[3]ਦੇਹਿੰ ਗਰੀਬਨ ਧਰਿਹੀਂ[4] ॥ ੭ ॥ ਜਹਾਂ ਅੰਗਨਾ ਸੁੰਦਰ ਹੇਰਹਿੰ। ਬਾਰ ਬਾਰ ਬਾਜੀ ਬਰ[5] ਫੇਰਹਿੰ। ਬੈਠੇ ਰਹੇ ਵਹਿਰ ਜਗ ਸਾਈਂ। ਸੇਵਾ ਕਰੀ ਨ ਕਿਨਹੂੰ ਆਈ ॥ ੮ ॥ ਹੁਤੇ ਫ਼ਕੀਰ ਸੰਗ ਤਿਹ ਥਾਏਂ। ਭਏ ਛੁਧਾਤੁਰ[6] ਮੁਖ ਕੁਮਲਾਏ। ਸਗਰੋ ਦਿਵਸ ਬਿਤੀਤਾ ਜਬ ਹੀ। ਭਈ ਨਿਸਾ ਬੋਲੇ ਪ੍ਰਭੁ ਤਬ ਹੀ ॥੯॥ "ਹੇ ਸੰਤਹੁ ! ਦ੍ਵੈ ਉਠਿ ਕਰਿ ਜਾਵਹੁ। ਪੁਰਿ ਤੇ ਜਾਚ ਅਸਨ ਕੋ ਖਾਵਹੁ। ਜੋ ਬੈਠਨੋ ਦੇਵੈ ਕੋ ਨਾਂਹੀ। ਘਰ ਮਹਿੰ ਜਾਇ ਜਾਚ ਕਿਨ ਖਾਹੀ ॥ ੧੦॥ ਮਰ-ਦਾਨੇ ! ਤੂੰ ਜਾਹਿ ਸੰਗਾਰੇ। ਆਵਤਿ[7] ਲਾਲੋ ਲੇਹੁ ਹਕਾਰੇ[8]। ਸ਼੍ਰੀ ਗੁਰ ਕੀ ਸੁਨਿਕੈ ਅਸ ਆਇਸੁ।ਮਰਦਾਨਾ ਦ੍ਵੈ ਸੰਤ ਸਿਧਾਇਸ ॥੧੧॥ ਜਹਾਂ ਪਠਾਨ ਮਹਾਨ ਨਿਕੇਤਾ[9]।ਗਏ ਤਹਾਂ ਅੰਨ ਲੇਨੇ ਹੇਤਾ। ਜਾਚਨ ਕਰੈਂ ਜਾਇ ਜਿਸ ਪਾਹੀਂ। ਸੁਨਹਿ, ਬਹੁਰ ਉੱਤਰ ਦੇ ਨਾਂਹੀ ॥੧੨॥ ਮਦ ਪਾਨੀ[10] ਬੋਲੈਂ ਦੁਰ ਬੈਨਾ। ਜਾਚੰਤਿ ਫਿਰੇ ਤਹਾਂ ਬਹੁ ਐਨਾ। ਪ੍ਰਵਿਸ਼ੇ ਇਕ ਨਿਕੇਤ ਕੇ ਮਾਂਹੀ। ਜਾਚਨੋ ਅੰਨ ਜਾਇ ਤਿਹ ਪਾਹੀ ॥ ੧੩ ॥ ਦਯੋ ਨ ਕਛੁ ਨਹਿੰ ਬੋਲਹਿ ਬਾਨੀ। ਤਿਹ ਛਿਨ ਆਵਾ ਇਕ ਮਦ ਪਾਨੀ। ਮਰਦਾਨੇ ਕੋ ਦੀਨ ਧਕੇਲਾ। ਬਹੁ ਬਲ ਸੋਂ ਧਰਨੀ ਪੁਰ ਮੇਲਾ[11] ॥ ੧੪॥ ਚੋਟ ਲਗੀ ਪਾਈ ਤਨ ਪੀਰਾ। ਪੁਰਿ ਤਜਿ ਚਲੇ ਤੁਰਤ ਪ੍ਰਭੁ ਤੀਰਾ।ਲਾਲੋ ਕੋ ਬੁਲਾਇ ਨਿਜ ਸਾਥਾ।ਆਏ ਜਹਿੰ ਬੈਠੇ ਜਗ ਨਾਥਾ ॥ ੧੫ ॥ ਭੁਰਜੇ ਦਾਨੇ[12] ਕਛੁਕ ਤਿਆਰੀ। ਲੈ ਸੋ ਲਾਲੋ ਧਰੇ ਅਗਾਰੀ। ਪਾਇਨ ਪਾਸ ਉਪਾਇਨ ਕਰਿਕੈ। ਕਹਨੋ ਜੋਰਿ ਕਰ ਸਿਰ ਧਰ ਧਰਿ ਕੈ[13] ॥੧੬॥ ਕਹਿਨ ਲਗਾ 'ਬੀਤਯੋ ਚਿਰ ਕਾਲਾ। ਰਾਵਰ ਦਰਸ਼ਨ ਦੀਨ ਦਯਾਲਾ'। ਕੁਸ਼ਲ ਪ੍ਰਸ਼ਨ ਕਰਿ ਕੈ ਸੰਗ ਤਾਂਹੀ। ਬੈਠਾ-ਰਯੋ ਪ੍ਰਭੁ ਆਪਨ ਪਾਹੀ॥੧੭॥ਬਹੁਰੋ ਦੋਊ ਸੰਤ ਸੁ ਪੂਛੇ।'ਕਿਸ ਬਿਧਿ ਹਟਿ ਆਏ ਤੁਮ ਛੂਛੇ?'।ਸੁਨਤਿ ਫਕੀਰਨ ਸਰਬ ਬਤਾਈ। ਮਰਦਾਨੇ ਕੀ ਚੋਟ ਦਿਖਾਈ ॥ ੧੮ ॥ ਪਾਮਰ[14] ਪੁਰਖ ਰਹੈਂ ਪੁਰਿ ਮਾਂਹੀ। ਹਰਿ ਸੰਤਨ ਜਹਿੰ

[1]ਹੰਕਾਰ। [2]ਟੋਏ (ਵਿਚ)। [3]ਦੰਡ। [4]ਗ਼ਰੀਬਾਂ ਨੂੰ ਫੜਕੇ। [5]ਸ੍ਰੇਸ਼ਟ ਘੋੜਾ। [6]ਭੁਖੇ। [7]ਆਂਵਦੇ ਹੋਇਆਂ। [8]ਬਹੁਤੇ ਪਠਾਣਾਂ ਦੇ ਘਰ। [9]ਸ਼ਰਾਬੀ। [10]ਗਿਰਾ ਦਿੱਤਾ। [11]ਭੁੱਜੇ ਹੋਏ। [12]ਧਰਤੀ ਤੇ ਧਰਕੇ। [13]ਨੀਚ।

ਆਦਰ ਨਾਂਹੀ।ਸੇਵਾ ਕਰਨੀਰਹੀ ਸੁ ਰੀਤੀ।ਬੇਮੁਖ ਦਿਯ ਦੁਖ ਕਿਯ ਬਿਪਰੀਤੀ' ॥੧੯॥ ਸੁਨਤਿ ਅਵੱਗਯਾ ਸੈਤਨ ਕੇਰੀ। ਰਿਸ ਉਪਜੀ ਮਨ ਮਾਂਹਿ ਘਨੇਰੀ*।ਤਿਹ ਛਿਨ ਲਾਲੋ ਸਨਮੁਖ ਬੈਸਾ। ਤਿਹ ਸੋਂ ਕਹਨੋ ਸ਼ਬਦ ਮੁਖ ਐਸਾ॥੨੦॥ਜਿਹਤੇ ਦੁਸ਼ਟ ਪਠਾਨ ਕੁਚਾਲੇ।ਮਰੈਂ ਪਾਇਕੈ ਕਸ਼ਟਬਿਸਾਲੇ। ਤਿਨ ਕੀ ਸਫਾ ਉਠਾਵਨ ਹੇਤੂ[1]*। ਬੋਲੇ ਬਚ ਬੇਦੀ ਕੁਲਕੇਤੂ ॥ ੨੧ ॥

ਤਿਲੰਗ ਮਹਲਾ ੧ ॥

ਜੋਸੀ ਮੇ ਆਵੈ ਖਸਮ ਕੀ ਬਾਣੀ ਤੇਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥ ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥ ੧ ॥†

ਚੌਪਈ ॥ ਇਸਕੋ ਕਰਿਹੌਂ ਅਰਥ ਬਖਾਨ। ਸੁਨੀਏ ਸ਼੍ਰੋਤਾ ਦੈਕਰਿ ਕਾਂਨ। ਲਾਲੋ ਸੋਂ ਗੁਰ ਗਿਰਾ ਅਲਾਇੰ। 'ਐਸੇ ਨਹਿ ਮਨ ਮਹਿੰ ਤੂੰ ਲਜਾਇ ॥ ੨੨॥ ਸ੍ਰਾਪ ਦੇਤਿ ਰੋਸੰ ਮਨ ਕੀਨੋ। ਸਾਹਿਬ ਕੀ ਆਇਸੁ ਹੀ ਚੀਨੋ। ਜਨੋਂ ਵਾਹਿਗੁਰੂ ਕਰਤਿ ਰਜਾਈ। ਤੈਸੇ ਹੀ ਮੈਂ ਕਹਤਿ ਬਨਾਈ ॥ ੨੩ ॥

[1]ਅੰਤ ਕਰਨ ਵਾਸਤੇ। [2]ਕ੍ਰੋਧ।

*ਗੁੱਸਾ ਚੜ੍ਹਨਾ ਤੇ ਸਫਾ ਉਠਾਉਣ ਵਾਸਤੇ ਸ੍ਰਾਪ ਦੇਣਾ ਗੁਰ ਨਾਨਕ ਦੇਵ ਜੀ ਦੇ ਸੁਭਾਵ ਦੇ ਵਿਰੁੱਧ ਹੈ, ਤੇ ਅਗਲਾ ਸਬਦ ਜੋ ਉਸ ਵੇਲੇ ਉਚਾਰਿਆ ਹੈ ਸਾਫ ਦੱਸ ਰਿਹਾ ਹੈ ਕਿ ਗੁਰੂ ਜੀ ਸ੍ਰਾਪ ਨਹੀਂ ਦੇ ਰਹੇ, ਪਰ ਹੋਣਹਾਰ ਜੋ ਧੁਰੋਂ ਹੁਕਮ ਵਿਚ ਹੋਣੀ ਕਰਾਰ ਪਾਈ ਹੈ ਉਸ ਦਾ ਗਿਆਨ ਪ੍ਰਭੂ ਤੋਂ ਪਾਕੇ ਸਤਿਗੁਰ ਜੀ ਨੇ ਪੇਸ਼ੀਨਗੋਈ ਕੀਤੀ (ਭਵਿਖਤ ਵਾਕ ਕਿਹਾ) ਹੈ। ਜੋਸੀ ਬਾਣੀ ਖਸਮ ਦੀ ਆਈ ਹੈ ਵੈਸਾ ਕਹਿ ਰਹੇ ਹਨ। ਕਵਿ ਜੀ ਆਪ ਬੀ ਅਗੇ ਚਲਕੇ ਅੰਕ ੨੩ ਵਿਚ ਕਹਿੰਦੇ ਹਨ, 'ਹੇ ਲਾਲੋ ਮੈਂ ਗੁਸੇ ਵਿਚ ਆਕੇ ਸ੍ਰਾਪ ਨਹੀਂ ਦੇ ਰਿਹਾ'। ਸਦੀਆਂ ਦੇ ਸ੍ਰਾਪ ਤਾਂ ਸਤਿਗੁਰ ਜੀ ਨੇ ਆਕੇ ਬਖਸ਼ੇ ਤੇ ਸ੍ਰਾਪੇ ਹੋਏ ਤਾਰੇ, ਉਨ੍ਹਾਂ ਦਾ ਬਿਰਦ ਤਾਰਨਹਾਰ ਸੀ।

†ਸ਼੍ਰੀ ਗੁਰੂ ਜੀ ਦੇ ਦਿੱਵਜ ਨੈਣਾਂ ਦੇ ਅੱਗੇ ਭਵਿਖਤ ਵਿਚ ਹੋਣਹਾਰ ਦਾ ਨਕਸ਼ਾ ਆਇਆ ਹੈ, ਜੋ ਉਨ੍ਹਾਂ ਦੇ ਸਾਹਮਣੇ ਐਉਂ ਖੁਲਿਆ ਹੈ ਜਿਵੇਂ ਵਰਤ ਰਿਹਾ ਮਾਜਰਾ ਅੰਕਿਤ ਹੋ ਜਾਂਦਾ ਹੈ, ਤੇ ਓਹ ਉਸ ਨੂੰ ਵਰਣਨ ਕਰ ਰਹੇ ਹਨ ਜਿਵੇਂ ਕਿ ਹੁਣ ਹੁੰਦਾ ਦੇਖ ਰਹੇ ਹਨ। ਸੋ ਭਵਿੱਖਤ ਨੂੰ ਵਰਤਮਾਨ ਵਾਚਕੇ ਜਿਵੇਂ ਤੱਕ ਰਹੇ ਹਨ ਤਿਵੇਂ ਕਹਿ ਰਹੇ ਹਨ। ਕਹਿ ਪਰ ਪਹਿਲੋਂ ਰਹੇ ਹਨ, ਜੈਸਾ ਕਿ ਕਿਹਾ ਨੇ:-'ਜੈਸਾ ਹੁਕਮ ਸਾਈਂ ਵਲੋਂ ਆਇਆ ਹੈ ਉਸ ਦਾ ਗਿਆਨ ਮੈਂ ਹੇ ਲਾਲੋ ਤੇਰੇ ਨਾਲ ਕਰਨ ਲੱਗਾ ਹਾਂ।'

ਲੋਕਨ ਇਹਾਂ ਪਾਪ ਜੋ ਕੀਨੈ। ਸੋ ਕਾਬਲ ਮਹਿੰ ਤਨ ਧਰਿ ਲੀਨੈ। ਅਘ ਕੋ ਫਲ ਦੁਖ ਦੇਹਿ ਘਨੇਰਾ। ਬਿਨ ਦੀਨੇ ਨਹਿੰ ਹੋਇ ਨਿਬੇਰਾ॥ ੨੪॥ ਦੋਹਰਾ॥ ਮੁਸ਼ਲ ਰੂਪ ਧਰਿ ਆਵਈ ਮਾਂਗਹਿ ਬਲ ਸੋਂ ਦਾਨ[1]। ਸਰਮ ਧਰਮ ਕਲਿ ਕਾਲ ਮਹਿੰ ਭਈ ਸਰਬ ਕੀ ਹਾਨ॥ ੨੫॥ ਚੌਪਈ॥ ਮੰਤ੍ਰੀ ਫਿਰਹਿੰ ਕੂਰ ਅਬ ਹੋਈ। ਪੁਨ ਕਾਜ਼ੀ ਦਿਜਬਰ[2] ਹੈਂ ਜੋਈ। ਤਿਨ ਕੋ ਕਹਜੋ ਨ ਮਾਨੈ ਕੋਈ। ਕਰਹਿੰ ਨਿਕਾਹ ਸ਼ਤਾਨੀ ਸੋਈ॥ ੨੬॥ ਅੰਗਨਾ ਸੁੰਦਰ ਦੇਖਿ ਲੁਭਾਈਂ। ਬਲ ਸੋਂ ਭੋਗਹਿੰ ਲੇਹਿੰ ਮੰਗਾਈ। ਪਢੇ ਕਤੇਬਾਂ ਮੁੱਸਲਮਾਨੀ। ਕਹੈਂ ਖ਼ੁਦਾਇ ਸਰਬ ਮਹਿੰ ਜਾਨੀ॥ ੨੭॥ ਦੇਤਿ ਗ਼ਰੀਬਨ ਕੋ ਦੁਖ ਭਾਰੀ। ਤਿਹੰ ਕੋ ਫਲ ਹੁਇ ਕਸ਼ਟ ਅਪਾਰੀ। ਜਬਹਿ ਮਾਰ ਪਰਿਹੈ ਤਿਨ ਤਾਈਂ।–ਹੇ ਖੁਦਾਇ ਕਸ਼ਾ ਕਰਹਿੰ–ਅਲਾਈ[3]॥ ੨੮॥ ਦੋਹਰਾ॥ ਨੀਚ ਜਾਤਿ ਪੁਨ ਹਿੰਦੁਲੀ ਗਹਿ ਮੰਗਵਾਵਹਿੰ ਸੋਇ। ਗਾਇਂ ਖੁਨ ਕੇ ਸੋਹਿਲੇ ਰਤ ਕਾ ਕੁੰਗੂ ਹੋਇ[4]॥੨੯॥ਚੌਪਈ॥ ਲਾਲੋ ਬੈਠੋ ਹੁਤੋ ਅਗਾਰੀ। ਸੁਨਿ ਬੂਝਨ ਹਿਤ ਗਿਰਾ ਉਚਾਰੀ। 'ਮੁਸ਼ਲੇ ਆਵਹਿੰ ਕਰਹਿੰ ਲਰਾਈ। ਯਾਂ ਕੀ ਬਿਧਾ ਕਹੋ ਜਗਰਾਈ!* ॥੩੦॥ ਕਬ ਲੌ ਰਾਜ ਕਰੈਂ ਜਗਮਾਂਹੀ। ਪੁਨ ਧਰਨੀਤੇ ਸੋ ਕਬ ਜਾਹੀਂ।ਖਾਨ[5]ਮਹਾਂ ਮਦਅੰਧ ਰਹਾਵਹਿੰ[6]।ਕਰੀ ਅਵੱਗਨਾ ਤਸਫਲ ਪਾਵਹਿੰ[7]॥੩੧॥ਦੋਹਰਾ॥ਲਾਲੋ ਤੇ ਸੁਨਿ ਸ਼ੂਨ ਮਹਿੰ ਪੁਨ ਭਾਖੇ ਬਚ ਕ੍ਰੂਰ। ਕਹਿਤਜੋ ਜਿਨ ਕੇ ਖ਼ਾਨਕੀ ਦਈਸਫਾ ਕਰਿ ਦੂਰ॥੩੨॥ਸ਼੍ਰੀਮੁਖਵਾਕ॥

ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥ ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਧਿ ਇਕੇਲਾ ॥ ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇ ਗੁਮਸੋਲਾ ॥ ਕਾਇਆ ਕਪੜੁ ਟੁਕ ਟੁਕ ਹੋਸੀ ਹਿੰਦੁਸਤਾਨੁ ਸਮਾਲਸੀ ਬੋਲਾ ॥ ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥ ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥ ੨ ॥ ੩ ॥ ੫ ॥

ਦੋਹਰਾ॥ਸ਼੍ਰੀ ਨਾਨਕ ਪੂਰਨ ਪੁਰਖ ਸਾਹਿਬ ਕੇ ਗੁਨ ਗਾਇ।ਦੇਹਿ ਇਨ੍ਹਾਂ ਕੀ ਜੀਅ ਜੋ ਭਿੰਨ ਭਿੰਨ ਹ੍ਵੈ ਜਾਇ[8]† ॥ ੩੩ ॥ ਚੌਪਈ ॥ ਮਾਸ ਪੁਰੀ[9] ਇਹ

[1]ਭਾਵ ਲੁਟੇਗਾ। [2]ਕਾਜ਼ੀ (ਤੇ) ਬ੍ਰਾਹਮਣ। [3](ਐਉਂ) ਕਹਿਣਗੇ। [4]ਪਠਾਨ। [5]ਰਹਿੰਦੇ ਹਨ। [6]ਭਾਵ ਮਰ ਜਾਣਗੇ। [7]ਇਸ ਪੁਰੀ ਵਿਚ ਮਾਸ ਹੀ ਮਾਸ ਹੋਵੇਗਾ। *ਪਾਠਾਂਤ੍ਰ:–ਖਾਨਨ ਜੀਤਹਿੰ ਫੇਰ ਦੁਹਾਈ। †ਪਾਠਾਂਤ੍ਰ ਐਉਂ ਬੀ ਹਨ–ਦੇਹਿੰ ਸਜਾਇ ਇਨ ਕਾਜੀਆਂ ਜੋ ਭਿੰਨ ਭਿੰਨ ਹੁਇ ਜਾਇ' ਵਾ 'ਦੇਹੁੰ ਇਨਾਯਤਿ ਕਾਜੀਆਂ ਜੋ ਭਿੰਨ ਭਿੰਨ ਹੁਇ ਜਾਇ'।

ਥਲ*ਹੁਇ ਜਾਵਹਿ। ਇਸ ਬਿਧਿ ਮਸਲਾ[1] ਕਰ ਦਿਖਰਾਵਹਿ[2]। ਜਿਸਨੈ ਸਰਬ ਜਗਤ ਉਪਜਾਯੋ। ਅਨਿਕ ਪ੍ਰਕਾਸ਼ ਰੰਗ ਦਿਖਰਾਯੋ ॥੩੪॥ ਤਿਸ ਸਾਹਿਬ ਤੇ ਹੁਇ ਪ੍ਰਤਿਕੂਲੇ।ਬਿਸ਼ਿਯਨਮਹਿੰ ਫਸਿ ਸਭਿ ਸੁਧ ਭੂਲੇ।ਪਿਖਹਿ ਸੁ ਨਜਾਰੋ ਹੋਇ[3] ਤਮਾਸ਼ੇ।ਸੱਚਾ ਸਾਹਿਬ ਨਜਾਉਂ ਸਚਾ ਸੋ ॥ ੩੫॥ ਮਸਲੇ ਮੂਜਬ ਕਰਿਹੈ ਸੋਈ। ਕਾਇਆਂ ਕੱਪੜ ਟੂਕ ਟੂਕ ਹੋਈ। ਜਸ ਅਘ ਕਿਯ ਤਸ ਹੈ ਦੁਖ ਭਾਰੀ। ਸ਼ੋਨਿਤ[4] ਪਸਰਹਿ ਧਰਨਿ ਮਝਾਰੀ ॥ ੩੬॥ ਦੋਹਰਾ ॥ ਹਿੰਦੁਸਤਾਨ ਕੋ ਬੋਲ[5] ਜੋ ਆਨ ਸਮਾਲਹਿ ਸੋਇ। ਪੰਦਰਹਿ ਸੈ ਪੁਨ ਅਠਤਰੇ ਆਵਨ ਤਿਨ ਕੋ ਹੋਇ॥੩੭॥ਚੌਪਈ॥ ਸੱਤ੍ਰਾਂ ਸੈ ਸਤਾਨਵੇ ਮਾਂਹੀ। ਸਫਾ ਦੂਰ ਤਿਨ ਕੀ ਹੈ ਜਾਹੀ। ਦੋਸੈ ਬਹੁਰੋ ਬਰਖ ਉਨੀਸੈ। ਕਰਹਿੰ ਰਾਜ ਹੋਵਹਿ ਅਵਨੀਸ਼[6] ॥ ੩੮ ॥ ਨਰ ਅਵਤਾਰ ਹਮਾਰਾ ਹੋਇ। ਚੇਲਾ ਤਾਂਹਿ ਖਾਲਸਾ ਜੋਇ। ਦਸ ਪਤਿਸ਼ਾਹੀ ਕਰਿਹੋਂ ਜਬਹੀ। ਪੀਛੈ ਹੋਇ ਖਾਲਸਾ ਤਬਹੀ ॥ ੩੯ ॥ ਸਨੈ ਸਨੈ ਸੋ ਲੇਵਹਿ ਛੀਨੈ। ਤਬ ਤੁਰਕਨ ਹੋਵਹਿ ਬਲ ਹੀਨੈ। ਕਰਹਿੰ ਪਰਸਪਰ[7] ਮੇਲ ਜਿ ਸੋਊ। ਬਧੈ ਰਾਜ ਦੁਸ਼ਟਨ ਘਰ ਖੋਊ[8] ॥੪੦॥ ਆਪਸ ਮਹਿੰ ਜੋ ਕਰਹਿੰ ਲਰਾਈ। ਰਿਸ ਬਸਿ ਹੁਇ ਕੈ, ਸੋ ਦੁਖ ਪਾਈਂ। ਨਾਨਕ ਬਾਣੀ ਸੱਚ ਵਖਾਨਹਿ।ਪਰਗਟ ਹੈ ਨਰ ਤਬਹੀ ਜਾਨਹਿੰ ॥ ੪੧ ॥ ਸਰਬ ਖਾਨ[9] ਅਬ ਹੋਇ ਨਿਦਾਨਾ[10]। ਚਲਹਿ ਤੁਫੰਗ ਕਟਾਰ ਕ੍ਰਿਪਾਨਾ। ਪੁਰਿ[11] ਲੁਟਿ ਜਾਇ ਤ੍ਰਾਸ ਬਹੁ ਹੋਈ। ਨਹੀਂ ਸਬੂਤ ਬਚੈ ਅਬ ਕੋਈ'॥੪੨॥ਇਹ ਪ੍ਰਸੰਗ ਸਭਿ ਗੁਰੁ ਬਖਾਨਾ। ਸੁਨਤਿ ਹੁਤੇ ਇਕ ਦਿਜ ਮਤਿਵਾਨਾ। ਲਖਜੋ ਕਿ ਸੰਤ ਸੰਪੂਰਨ ਕੋਈ। ਉਚਰਜੋ ਸ਼ਬਦ ਗਜ਼ਬ ਕਾ ਜੋਈ ॥੪੩ ॥ ਉਰ ਡਰ ਧਰਿਕੈ ਸਦਨ ਸਿਧਾਰਾ। ਆਨਜੋ ਬਹੁ ਪਕਵਾਨ ਅਹਾਰਾ। ਹੋਇ ਦੀਨ ਧਰਿ ਦੀਨ ਅਗਾਰੀ। ਹਾਥਿ ਜੋਰਿ ਕੈ ਗਿਰਾ ਉਚਾਰੀ ॥ ੪੪ ॥ 'ਇਹੁ ਅਹਾਰੁ ਦਿਹੁ ਸੰਤਨ ਖਾਈ। ਤ੍ਰਿਪਤੈਂ ਸਰਬ ਛੁਧਾ ਮਿਟਿ ਜਾਈ। ਰਾਵਰ ਸਬਦੁ ਜੁ ਭਾਖਜੋ ਕ੍ਰਰਾ[12]। ਲੁਟਨ ਨਗਰ ਖਾਨਨ ਹਿਤ ਦੁਰਾ[13]॥੪੫॥ਸੋ ਨਿਜ ਬਚਨ ਫੇਰਿ ਕਰਿ ਦੀਜੈ[14]।ਮਹਾਂਪੁਰਖ ਤੁਮਕਰੁਨਾ

[1]ਢਾਕ [ਅ:, ਮਸਅਲਾ=ਪੁੱਛ, ਗਲ, ਢਾਕ, ਧਰਮ ਦੀ ਗਲ]। [2](ਪੂਰਾ) ਦਿਖਾਵੇਗਾ। [3](ਪ੍ਰਭੂ) ਨਿਆਰਾ ਹੋਕੇ ਦੇਖਦਾ ਹੈ। [4]ਲਹੂ। [5]ਬੋਲੀ (ਅ) ਰਾਜ। [6]ਹੋਣਗੇ ਰਾਜੇ (ਮੁਗ਼ਲ)। [7](ਸਿਖ) ਆਪਸ ਵਿਚ। [8]ਦੁਸ਼ਟਾਂ ਦੇ ਘਰ ਨੂੰ ਖੋਹਕੇ। [9]ਸਾਰੇ ਖਾਨਾਂ ਦਾ। [10]ਅੰਤ। [11]ਫ਼ਾਫੂ ਏਮਨਾਬਾਦ। [12]ਕਰੜਾ। [13]ਖਾਨਾਂ ਦੇ ਦੂਰ ਹੋਣ ਦਾ। [14]ਮੋੜ ਦਿਓ। *ਪਾ:—ਕਾਬਲ।

ਕੀਜੈ। ਚਲਿ ਆਯੋ ਮੈਂ ਸ਼ਰਨਿ ਤੁਮਾਰੀ। ਅਬ ਹਮਰੀ ਕੀਜੈ ਰਖਵਾਰੀ'। ॥੪੬॥ ਸ਼੍ਰੀ ਗੁਰ ਕਹੈਂ'ਸੁਨਹੁ ਦਿਜ* ਐਸੇ। ਸੈਤ ਬਚਨ ਹੈਂ ਗਜ ਰਦ[1] ਜੈਸੇ। ਏਕ ਬਾਰ ਜੇ ਵਹਿਰ ਨਿਕਾਸੇ। ਪੁਨ ਪ੍ਰਵਿਸ਼ੈਂ ਨਹਿ ਕਰੇ ਪ੍ਰਯਾਸੇ[2] ॥੪੭॥ ਦੋਹਰਾ॥ ਖਾਨਨ ਸਭਿ ਕੋ ਅੰਤ ਹੈ ਬਚੈ ਨ ਇਹ ਥਲ ਕੋਇ।ਬਖ-ਸ਼ਸੋ ਤੂੰ ਅਬ ਜਾਵਈ ਮਿਲਸੋ ਦੀਨ ਮਨ ਹੋਇ ॥੪੮॥ ਚੌਪਈ॥ ਹੇ ਦਿਜ! ਲਾਲੋ[3] ਮਿਲਿਕੈ,ਦੋਊ। ਕਹੈਂ[4] ਜਿ ਬਚਨ ਕਰਹੁ ਅਬ ਸੋਊ। ਨਿਜ ਪਰ-ਵਾਰ ਲੇਹੁ ਸੰਗਾਰੇ। ਅਪਨੀ ਸਭਿਹੀ ਵਸਤੁ ਸੰਭਾਰੇ ॥ ੪੯ ॥ ਚਤਰ ਕੋਸ ਪਰ ਅਬ ਤੁਮ ਜਾਈ। ਸ਼ੁਸ਼ਕ ਤੜਾਗ[5]ਪਿਖਹੁ ਤਿਹ ਥਾਈਂ।ਬੈਠੇ ਰਹਿਯੋ ਸਹਿਤ ਕੁਟੰਬਾ। ਪੁਰਿ ਕੋ ਛੋਰਹੁ ਬਿਨਾ ਬਿਲੰਬਾ[6] ॥ ੫੦ ॥† ਭੋਰ ਹੋਤਿ ਮੁਗ਼ਲਨ ਕੀ ਸੈਨਾ। ਆਇ ਇਹਾਂ ਲੂਟਹਿ ਸਭਿ ਐਨਾ। ਸਭਿ ਪਠਾਨ ਕੋ ਪਠਿ ਜਮ ਦ੍ਵਾਰੇ। ਤਿਯਨ ਬਾਂਧ ਕਰਿ ਲੇਹਿੰ ਸੰਗਾਰੇ[7] ॥੫੧॥ ਦੋਹਰਾ॥ ਸੁਨਿ ਕਰਿ ਲਾਲੋ ਦਿਜ ਦੁਊ ਸੱਤਯ ਲਖੇ ਸਭਿ ਬੈਨ।ਦ੍ਰਿੜ ਪ੍ਰਤੀਤ ਹਿਰਦੇਕਰੀ ਗਏ ਤੁਰਤ ਨਿਜ ਐਨ।੫੨।ਚੌਪਈ।ਅਪਨੀ ਸਭਿ ਸੰਭਾਰ[8] ਸੰਭਾਰੀ। ਲੀਨ ਸੰਗ ਭ੍ਰਾਤਾ ਸੁਤ ਨਾਰੀ। ਵਹਿਰ ਨਗਰ ਤੇ ਨਿਕਸਿ ਬਹੋਰੀ। ਪਹੁੰਚੇ ਤਿਸੀ ਠੌਰ ਕੋ ਟੋਰੀ[9] ॥੫੩॥ ਸ਼੍ਰੀ ਅੰਗਦ ਜੀ! ਸੁਨਹੁ ਅਗਾਰੀ। ਜਸ ਬੀਤੀ ਤਸ ਕਰੋਂ ਉਚਾਰੀ। ਹੁਤੋ ਪਚਾਸ ਕੋਸ ਪਰ ਡੇਰਾ।ਦਲ ਬਾਬਰ ਕੇ ਸੰਗ ਘਨੇਰਾ ॥੫੪॥ ਤੁਰਕੀ ਬਲੀ ਤੁਰੰਗ ਬਿਸਾਲਾ। ਬਹੁਤ ਦੂਰ ਗਮਨੈਂ ਤਤਕਾਲਾ। ਤਿਹ ਛਿਨ ਬਾਬਰ ਕੋ ਮਨ ਫੇਰਾ—ਏਮਨਵਾਦ ਨਗਰ ਲਿਉਂ ਘੇਰਾ॥੫੫॥

[1]ਹਾਥੀ ਦੇ ਦੰਦ। [2]ਜਤਨ ਕੀਤਿਆਂ। [3]ਲਾਲੋ (ਤੇ ਤੂੰ)। [4]ਕਹਿੰਦੇ ਹਾਂ। [5]ਸੁੱਕਾ ਤਾਲਾਬ। [6]ਬਿਨਾ ਡੇਰੀ ਦੇ। [7]ਸਮੱਗ੍ਰੀ। [8]ਭਾਲਕੇ। *ਪਾਃ—ਬਚ।

†ਜਦ ਗੁਰੂ ਜੀ ਦਾ ਸ਼ਬਦ ਪੜ੍ਹੋ ਤਾਂ ਉਸ ਤੋਂ ਸਮਝ ਸਾਫ ਪੈਂਦੀ ਹੈ ਕਿ ਇਹ ਪੇਸ਼ੀਨ ਗੋਈ (ਭਵਿਖਤ ਵਾਕ) ਹੈ, ਤੇ 'ਟੁਕ ਟੁਕ ਹੋਸੀਂ' 'ਸੰਭਾਲਸੀ' 'ਉਠਸੀ' ਸਭ ਭਵਿੱਖਤ ਕ੍ਰਿਯਾ ਦੀ ਹੋਣੀ ਦੱਸ ਰਹੀਆਂ ਹਨ, ਫੇਰ ਕਾਬਲੋਂ ਟੁਰੇਗਾ, ਇਹ ਪਤਾ ਪਹਿਲੋਂ ਦੇਂਦੇ ਹਨ। ਸੋ ਇਹ ਸ਼ਬਦ ਦੱਸਦਾ ਹੈ ਕਿ ਬਾਬਰ ਦੇ ਕਾਬਲੋਂ ਟੁਰਨ ਤੋਂ ਪਹਿਲੇ ਦੇ ਏਹ ਵਾਕ ਹਨ। ਤੇ ਕਾਬਲੋਂ ਟੁਰਕੇ ਕੋਈ ਇਕ ਦਿਨ ਵਿਚ ਨਹੀਂ ਅੱਪੜ ਸਕਦਾ। ਤਾਂਤੇ ਏਹ ਵਾਕ ਪਹਿਲੋਂ ਦੇ ਹਨ ਤੇ ਖਬਰ ਦੂਏ ਦਿਨ ਨਹੀਂ, ਪਰ ਕੁਛ ਚਿਰ ਮਗਰੋਂ ਏਮਨਾਬਾਦ ਪਹੁੰਚਾ ਹੈ, ਏਮਨਾਬਾਦ ਦਾ ਤਦੋਂ ਨਾਉਂ ਸੈਦਪੁਰ ਸੰਭਰਵਾਲੀ ਜਾਂ ਸਰੋਜਾਲੀ ਸੀ। ਤਵਾਰੀਖ ਖਾਃ ਵਿਚ ਲਿਖਿਆ ਹੈ ਕਿ ਭਵਿੱਖਤ ਵਾਕ ਸਤਿਗੁਰੂ ਜੀ ਨੇ ੧੫੬੯ ਫ਼ਿ ਬਿਃ ਨੂੰ ਉਚਾਰਿਆ ਸੀ ਤੇ ਏਮਨਾਬਾਦ ਦੀ ਕਤਲਆਮ ੧੫੭੮ ਫ਼ਿ ਬਿਃ ਵਿਚ ਹੋਈ ਹੈ। ਖੋਜ ਦੀ ਲੋੜ ਹੈ।

ਅਕਸਮਾਤ੍[1] ਅਬ ਪਰਿਹੌਂ ਜਾਈ। ਤੁਰਨ ਤਿਨ ਕੋ ਦਿਉਂ ਬਿਚਲਾਈ[2]। ਮਾਨੀ ਆਨ ਨ ਮਾਨਹਿਂ ਮੋਰੀ[3]।ਅਸ ਪਠਾਨਹਨਿਹੌਂ ਕਰਿ ਜੋਰੀ*–॥੫੬॥ ਸਰਬ ਸੈਨ ਕੋ ਆਇਸੁ ਦੀਨੀ। ਅਸੁ ਪਰ ਪਾਇ ਪਾਖਰੈਂ[4] ਲੀਨੀ। ਜੋਧਾ ਸਨਧਬੱਧ ਹ੍ਵੈ ਸਭਿਹੀ। ਲੀਨਿ ਤੁਫੈਗੈਂ ਕਸਿ ਕਰਿ ਤਬਹੀ ॥੫੭॥ ਘੋਰਨ ਪਰ ਹ੍ਵੈ ਕੈ ਅਸਵਾਰਾ। ਕਰੀ ਦੌਰ ਨਹਿਂ ਲਗੀ ਅਵਾਰਾ। ਮਾਰਗ ਬਿਖੈ ਆਪਗਾ[5] ਜੇਤੀ। ਪ੍ਰਭੁ ਰੁਖ ਪਿਖੇ ਸ਼ੁਸ਼ਕ ਗਈ ਕੇਤੀ ॥ ੫੮ ॥ ਬਡੇ ਬੇਗ ਸੋਂ ਤੁਰੰਗ ਚਲਾਏ। ਤੁਰਨ ਪਹੁੰਚਿ ਸਰਬ ਬਿਸਮਾਏ। ਜੋ ਮਾਰਗ ਥੋ ਦੂਰ ਘਨੇਰੀ। ਕਰਸੋ ਸਮੀਪ ਪ੍ਰਭੂ ਤਿਸ ਬੇਰੀ ॥ ੫੯ ॥ ਸਵਾ ਪਹਿਰ ਮਹਿਂ ਪਹੁੰਚੇ ਆਈ। ਸਰਬ ਨਗਰ ਕੌ ਭੌਰੀ ਪਾਈ[6]। ਦਿਵਸ ਚੜ੍ਹੇ ਮੰਛਨੋ ਰਣ ਭਾਰੀ। ਛੁਟਤਿ ਤੁਫੈਗ[7] ਮਨਹੁ ਪਿਚਕਾਰੀ ॥ ੬੦ ॥ ਸਾਂਗ ਪ੍ਰਹਾਰਹਿਂ ਮੂਠ ਗੁਲਾਲਾ[8]। ਢਾਲੈਂ ਬਨੀ ਮਨਹੁ ਡਫ[9] ਮਾਲਾ[10]। ਭਕਭਕ ਘਾਉ[11] ਸ਼ਬਦ ਤਿਨ ਕੇਰਾ। ਨਿਕਸੀ ਮੀਝ ਅੰਬੀਰੰ ਗੇਰਾ[12] ॥ ੬੧ ॥ ਸ਼ੋਣਤ ਬਸਤ੍ਰ ਰੰਗ ਭਏ ਲਾਲਾ। ਮਾਨਹੁ ਰੰਗ ਪਤੰਗੀ[13] ਡਾਲਾ। ਕਰ ਮਹਿਂ ਚਮਕ ਰਹੀ ਕਰਵਾਰੈਂ[14]। ਛਟੀ ਮਨਹੁ ਫੂਲਨ[15] ਕੀ ਧਾਰੈਂ ॥ ੬੨॥'ਮਾਰਿ ਮਾਰਿ', ਮੁਖ ਗਾਵਹਿਂ ਗੀਤਾ। ਖੇਲਤਿ ਫਾਗ[16] ਮਨਹੁ ਕਰਿ ਪ੍ਰੀਤਾ। ਭਏ ਨਿਸੰਗ ਬੀਰ ਇਕ ਬੇਰਾ। ਬਜਨੋ ਸਾਰ ਸੋਂ ਸਾਰ[17] ਘਨੇਰਾ॥ ੬੩॥ਵਹਿਰ ਦੁਰਗ ਤੇ ਨਿਕਸਿ ਪਠਾਨਾ।ਕੂਦ ਕੁਲਾਂਚਨ[18]† ਹਨਹਿਂ ਕ੍ਰਿਪਾਨਾ। ਏਕਹਿ ਬਾਰ ਪਰੇ ਅਰਰਾਈ[19]। ਤੀਰ ਤੁਫੈਗੈਂ ਬਹੁਤ ਚਲਾਈ ॥

[1]ਅਚਾਨਕ। [2]ਚਲ ਬਿਚਲ। [3]ਹੰਕਾਰੀ ਮੇਰੀ ਦੀਨ ਨਹੀਂ ਮੰਨਦੇ। [4]ਕਾਠੀਆਂ। [5]ਨਦੀਆਂ। [6]ਘੇਰਾ ਪਾਇਆ। [7]ਬੰਦੂਕਾਂ। [8]ਬਰਛੀਆਂ ਮਾਰਦੇ ਹਨ (ਮਾਨੋਂ) ਗੁਲਾਲ ਦੀ ਮੁੱਠ ਸੁੱਟਦੇ ਹਨ। [9]ਕੁਨਾਲੀ ਵਾਂਙੂ ਮੜਿਆ ਹੋਇਆ ਸਾਜ ਜੋ ਪੇਟ ਤੇ ਰੱਖਕੇ ਦੋ ਪਤਲੀਆਂ ਸੋਟੀਆਂ ਨਾਲ ਵਜਾਉਂਦੇ ਹਨ। [10]ਪੰਗਤੀ। [11]ਜ਼ਖਮਾਂ ਦੇ ਫਟਣ ਤੇ ਲਹੂ ਜ਼ੋਰ ਨਾਲ ਚਲਣ ਨਾਲ ਭਕ ਭਕ ਆਵਾਜ਼ ਆਉਂਦੀ ਹੈ। [12](ਮਾਨੋਂ)ਅਬੀਰ ਸੁਟਿਆ ਹੈ। [13]ਸਵੇਰ ਦੇ ਸੂਰਜ ਦਾ ਲਾਲ ਰੰਗ (ਅ) ਲਾਲ ਚੰਦਨ [ਸੰਸਃ, ਪਤ੍ਰੰਗ=ਲਾਲ ਚੰਦਨ]। [14]ਤਲਵਾਰਾਂ। [15]ਫੁਲ ਛਟੀ। [16]ਹੋਲੀ। [17]ਲੋਹੇ ਨਾਲ ਲੋਹਾ। [18]ਛਾਲਾਂ ਮਾਰਦੇ ਕੁਦ ਕੁਦ ਕੇ। [19]ਲਲਕਾਰ ਕੇ।

*ਬਾਬਰ ਨੂੰ ਸੈਦ ਪੁਰ ਦੇ ਖਾਨ ਨੇ ਰਸਤ ਪਾਣੀ ਦੇਣੋਂ ਨਾਂਹ ਕੀਤੀ ਸੀ। ਖਾਨ ਨੂੰ ਮੁਲਾਣਿਆਂ ਕਿਹਾ ਸੀ ਕਿ ਅਸੀਂ ਬਾਬਰ ਦੀਆਂ ਤੋਪਾਂ ਤੁਪਕਾਂ ਦੇ ਮੂੰਹ ਮੰਤ੍ਰਾਂ ਜੰਤਰਾਂ ਨਾਲ ਬੰਨ੍ਹ ਦਿਆਂਗੇ, ਮੁਗਲ ਅੰਨ੍ਹੇ ਕਰ ਦਿਆਂਗੇ। ਇਸੇ ਕਰਕੇ ਸਤਿਗੁਰ ਜੀ ਨੇ ਕਿਹਾ ਹੈ:–

ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥ ੪ ॥

†ਪਾਃ–ਕੁਚਾਲਨ=ਖੋਟੇ ਤ੍ਰੀਕੇ ਨਾਲ ਯਾ ਖੋਟਿਆਂ ਨੇ।

੬੪॥ਸ਼੍ਰੀ ਪ੍ਰਭੁ ਬਚ ਤੇ ਫੇਟੀ ਪਰਿਹੀ[1]।ਕੋਇ ਨ ਸ਼ਸਤ੍ਰ ਕਾਜ ਕਛੁਕਰਿਹੀ॥ ਰਹੇ ਬਹੁਤ ਚਿਰ ਅਟਕ ਅਗਾਰੀ। ਰਿਸ ਕਰਿ ਬਾਬਰ ਗਿਰਾ ਉਚਾਰੀ ॥ ੬੫ ॥ 'ਅਹੋ ਮੁਗਲ ! ਲੇ ਧਨ ਮਮ ਪਾਸੂ। ਨਿਤਪ੍ਰਤਿ ਬਿਲਸਤਿ ਬਹੁਰ ਬਿਲਾਸੂ। ਜਬਹਿ ਆਵਨੋ ਕਾਜ ਹਮਾਰੇ[2]। ਕਰਿ ਰਾਖੇ ਅਬ ਪ੍ਰਾਨ ਪਿਆਰੇ ! ॥੬੬॥ ਕਬ ਕੇ ਅਟਕੇ ਖਾਨ ਅਗਾਰੀ।ਕਰੋ ਫਤੇ ਕਯੋਂ ਨ ਇਨ ਕੋ ਮਾਰੀ[3]। ਅਸ ਕਹਿ ਭੈਰੋਂ[a]* ਢੋਲ ਬਜਾਏ। ਬਹੁਤ ਦਮਾਮੇ[4] ਡੰਕ ਲਗਾਏ ॥ ੬੭ ॥ ਹੋਲਾ ਕਰਨੋ ਪਰੋ ਇਕ ਬੇਰਾ। ਮਚਨੋ ਤਬੈ ਘਮਸਾਨ ਘਨੇਰਾ। ਠਹਾਠਹੀ ਚਲਿ ਰਹੀ ਭੁਫੈਗਾਂ। ਕਿਤਿਕ ਪ੍ਰਰੋਏ ਬਰਛਨ ਸੈਗਾ ॥੬੮॥ ਖਚਾ ਖਚੀ ਕੀਨੀ ਤਲਵਾਰਨ। ਧੜ ਤੇ ਸਿਰ ਕਿਯ ਜੁਦੇ ਉਤਾਰਨ। ਮੋਢਨ ਤੇ ਬਾਹੈਂ ਕਟਿ ਡਾਰੀ। ਲੋਥੈਂ ਬਿਥਰੀ ਧਰਾ ਮਝਾਰੀ ॥੬੯॥ ਮੁਗ਼ਲ ਗਏ ਕੈਸੇ ਇਕ ਬੇਰਾ। ਜਾਇ ਬਾਜ ਜਸ ਦੇਖਿ ਬਟੇਰਾ। ਠਾਂਢੇ ਕਟੇ ਥਾਉਂ ਨਹਿੰ ਛੋਰੀ[5]। ਕਾਇਰ ਭਗੇ ਲਾਜ ਕੁਲ ਤੋਰੀ ॥ ੭੦ ॥ ਮੁਗ਼ਲਨ ਦਲ ਜਨੁ ਘਟਾ ਘਮੰਡੀ[6]। ਤਰਵਾਰੈਂ ਸਮ ਬਿੱਜੁ ਪ੍ਰਚੰਡੀ[7]। ਬਜਹਿੰ ਦਮਾਮੇ ਜਸ ਘਨਘੋਰੀ।ਗੁਲਕਾਂ ਬਰਖ ਰਹੀ ਬਹੁ ਓਰੀ[8]॥੭੧॥ਕ੍ਰਿੱਖਿ ਪਾਕ ਸਮ[9] ਖਾਨ ਅਗਾਰੀ। ਨਾਸ਼ ਕੀਨਿ ਸਗਰੀ ਇਕ ਬਾਰੀ। ਤਛਾ ਮੁੱਛ[10] ਤਰਵਾਰਨ ਕਰਿਕੈ। ਲੂਟਨਲਗੇ ਨਗਰ ਮਹਿੰ ਬਰਿਕੈ ॥ ੭੨ ॥ ਦਰਬ, ਤੁਰੈਗ ਲਿਯੇ ਸਭਿ ਜਾਈ। ਖਾਨਨ ਸਦਨ ਬਰੇ ਪੁਨ ਧਾਈ।ਸੁੰਦਰ ਅੰਗਨਾ ਤਬ ਗਹਿ ਲੀਨੀ। ਭੂਖਨ ਪਟ ਯੁਤ ਬੈਸ ਨਵੀਨੀ॥੭੩॥ ਦੋਹਰਾ ॥ ਸਰਬ ਪਠਾਨਨ ਮਾਰਿਕੈ ਲੂਟਨੋ ਨਗਰ ਬਨਾਇ।ਬਹੁਤ ਕੈਦ ਮਹਿੰ ਕਰਿ ਲਿਯੇ 'ਹਾਇ ਹਾਇ' ਬਿਲਲਾਇ॥੭੪॥ ਚੌਪਈ॥ਸ਼੍ਰੀ ਗੁਰ ਨੈ ਜੋ ਸਬਦ ਉਚਾਰਾ। ਬਹੁ ਖਾਨਨ ਪਰ ਕੀਨੀ ਮਾਰ॥ ਤਿਨ ਕੇ ਪੀਰ ਫਕੀਰ ਜਿ ਸਭਿਹੀ। ਗਏ ਦਬਕ ਨਹਿੰ ਉਕਸੇ ਤਬਹੀ ॥੭੫ ॥ ਐਸੋ ਕੌਨ ਸ਼ਕਤਿ ਧਰਿ ਭਾਰੀ। ਜੋ ਗੁਰ ਬਚ ਕੇ ਟਿਕਹਿ ਅਗਾਰੀ। ਜੇ ਮਿਲਿ ਕੋਟਿਕ ਹੋਹਿੰ ਟਿਨਾਨੇ। ਕਿਉਂ ਸੂਰਜ ਕੀ ਪਾਇੰ ਸਮਾਨੇ[11]॥੭੬॥ ਫਤੇ ਪਾਇ ਪੁਰਿ ਲੂਟਿ ਘਨੇਰਾ। ਜਾਇ

[1]ਛਿੱਕੀ ਪੈ ਗਈ (ਭਾਵ ਕੁਛ ਮਾਰ ਨ ਕੀਤੀ), (ਅ) ਫੇਟੀ ਪੈਣੀ=ਕੰਮ ਵਿਗੜਨਾ। ਮਾਰ ਵਗ ਗਈ। [2]ਜਦ ਮੇਰੇ ਕੰਮ ਆਉਣ ਦਾ ਵੇਲਾ ਹੈ। [3]ਭਿਆਨਕ। [4]ਦੋ ਸਿਆਂ ਤੇ। [5]ਖੜੇ ਹੋਏ (ਸੂਰਮੇ) ਕੱਟੇ ਗਏ ਪਰ ਥਾਂ ਨਹੀਂ ਛੱਡੀ। [6]ਘਟਾ ਉਮਡਕੇ ਆਈ ਹੈ। [7]ਬਿਜਲੀ ਵਤ ਪ੍ਰਕਾਸ਼ਮਾਨ। [8]ਸਾਰੀ ਪਾਸੀਂ। [9]ਪੱਕੀ ਖੇਤੀ ਵਤ। [10]ਕਟਾ ਵਢ। [11]ਬਰਾਬਰੀ। *ਪਾ:—ਭੈਰੋ।

ਕੋਸ ਦੈ ਕੀਨੋ ਡੇਰ। ਹਰਖਨੋ ਬਾਬਰ ਜੀਤ ਲਰਾਈ। ਪੁਨ ਫੇਰੀ ਸਭਿ ਥਾਨ ਦੁਹਾਈ ॥੭੭॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਬਾਬਰ ਕੋ ਜੁਧ ਪ੍ਰਸੰਗ' ਬਰਨਨੰ ਨਾਮ ਸਤਾਈਸਮੋ ਅਧਜਾਯ ॥ ੨੭ ॥

੨੮. [ਸਤਿਗੁਰ ਮੰਗਲ। ਗੁਰੂ ਜੀ ਨੇ ਕੈਦੀ ਛੁਡਾਏ ਬਾਬਰ ਤੋਂ]

ਦੋਹਰਾ ॥ ਦ੍ਰਿੜ ਹਿਰਦੇ ਅੱਗਜਾਨ ਜੌ ਬਹੁ ਬਿਧਿ ਜਗਤ ਬਨਾਉ।
ਗਜਾਨ ਭਏ ਤੇ ਨਸ਼ਟ ਹੈ ਚਹਿਤਿ ਜਿ ਸਤਿਗੁਰ ਧਜਾਉ ॥ ੧ ॥

ਅਰਥ–ਹਿਰਦੇ ਵਿੱਚ ਦ੍ਰਿੜ ਅੱਗਜਾਨ (ਦੇ ਕਾਰਨ) ਜੋ ਜਗਤ ਦੀ ਬਹੁਤ ਪ੍ਰਕਾਰ ਦੀ ਬਨਾਵਟ (ਬਣੀ ਦਿਸ ਰਹੀ ਹੈ ਉਹ) ਗਜਾਨ ਹੋਣ ਤੇ ਨਾਸ਼ ਹੁੰਦੀ ਹੈ, (ਹੇ ਮਨ) ਜੇ (ਤੂੰ ਇਸ ਗਜਾਨ ਦੀ ਪ੍ਰਾਪਤੀ) ਚਾਹੁੰਦਾ ਹੈਂ ਤਾਂ ਸਤਿਗੁਰੂ ਜੀ ਦੀ ਆਰਾਧਨਾ ਕਰ।

ਭਾਵ–ਸਤਿਗੁਰੂ ਜੀ ਧਿਆਉਣ ਨਾਲ ਗਿਆਨ ਦੀ ਪ੍ਰਾਪਤੀ ਹੁੰਦੀ ਹੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ਼੍ਰੀ ਅੰਗਦ! ਸੁਨਿ ਕਥਾ ਅਗਾਰੇ। ਸੈਨ ਦੇਖਿ ਸੇ ਸੰਤ ਸਿਧਾਰੇ[1]। ਸ਼੍ਰੀ ਗੁਰ ਬੈਸਿ ਰਹੇ ਤਿਹ ਥਾਨਾ। ਇਕ ਮੈਂ ਸੰਗ ਦੁਤਿਯ ਮਰਦਾਨਾ ॥੨॥ ਤਿਹ ਛਿਨ ਏਕ ਮੁਗ਼ਲ ਚਲਿ ਆਯੋ। ਹਮਹਿ ਦੇਖਿ ਨਿਜ ਦਾਸ ਬੁਲਾਯੋ। ਤਿਹ ਸੋਂ ਕਹਿਨ ਲਗਾਜੋ ਬਚ ਐਸੇ। 'ਇਹ ਮਾਨਵ ਤੀਨੋਂ ਜੇ ਬੈਸੇ ॥੩ ॥ ਸਿਰ ਬੋਝੇ ਧਰਿ[2] ਕਰਹੁ ਨ ਦੇਰੇ। ਗਹਿ ਲੇ ਚਲਿਯੋ ਇਨ ਕੋ ਛੇਰੇ'। ਤਿਨ ਉਠਾਇ[3] ਕਰਿ ਲੀਨ ਅਗਾਰੀ।ਧਰੇ ਸੀਸ ਪਰ ਭਾਰ ਜਿ ਭਾਰੀ ॥੪॥ ਮਰਦਾਨੇ ਕੋ ਅਸੁ[4] ਪਕਰਾਵਾ। ਮੈਂ ਇਕ ਬੋਝਾ ਸੀਸ ਉਠਾਵਾ। ਸ਼੍ਰੀ ਪ੍ਰਭੁ ਕੇ ਸਿਰ ਧਰਨੇ ਲਾਗੇ। ਮਹਿਮਾ ਲਖਹਿ ਨ ਮੂੜ ਕੁਭਾਗੇ ॥ ੫ ॥ ਦੋਹਰਾ ॥ ਏਕ ਹਾਥ ਊਚੀ ਰਹੀ ਊਪਰ ਸੀਸ ਟਿਕੀ ਨ। ਚਲੇ ਸੰਗ ਸਹਿਜੇ ਪ੍ਰਭੂ ਜਹਿ ਛੇਰਾ ਤਿਹ ਕੀਨ ॥ ੬ ॥ ਚੌਪਈ ॥ ਜਬ ਹੀ ਗਮਨੇ ਪੰਥ ਮਝਾਰੀ।ਹਮ ਦੋਨੋਂ ਚਲਿ ਜਾਹਿ ਪਿਛਾਰੀ। ਬੋਲੇ ਬਚਨ[5]ਸੁਨਹੁ ਮਰਦਾਨਾ !। ਅਬਹਿ ਰਬਾਬ ਬਜਾਉ ਸੁਹਾਨਾ[6]"॥੭॥[7]"ਪ੍ਰਭੁ ਜੀ ਕਿਸ ਬਿਧਿ ਤਾਰ ਬਜਾਵਉਂ।ਹਾਥ ਬਿਖੈ ਪਕਰੇ ਅਸੁ ਲਜਾਵਉਂ। ਅਤਿ ਚੰਚਲ ਕੁਦਤਿ ਸੋ ਆਵਤਿ। ਮਹਾਂਬਲੀ ਕਰਿ ਜੋਰ ਥਮ੍ਹਾਵਤਿ[8] ॥੮॥ ਜੇ ਛੁਟਿ ਜਾਇ ਧਾਇ ਕਿਤ ਜਾਈ[9]। ਮੁਗ਼ਲ ਮਾਰਿ ਹੈ ਮੇਰੇ ਤਾਈਂ[10]। [11]"ਵਾਹਿਗੁਰੂ ਮੁਖਿ ਨਾਮ ਉਚਾਰੀ।ਛੋਡਹੁ ਬਾਜ[12] ਸੁ ਆਇ ਪਿਛਾਰੀ' ॥੯॥ ਸੁਨਿ ਰਜਾਇ ਕੋ ਛੋਰਨੋ

[1]ਓਹ ਸੰਤ (ਤਾਂ) ਚਲੇ ਗਏ। [2]ਰਖੇ। [3]ਉਠਾਕੇ (ਸਾਨੂੰ)। [4]ਘੋੜਾ। [5]ਸੁਹਣਾਂ। [6]ਮਰਦਾਨਾ ਬੋਲਿਆ। [7]ਸੰਭਾਲਿਆ ਹੋਯਾ ਹੈ। [8]ਕਿਤੇ ਦੌੜ ਜਾਵੇਗਾ। [9]ਗੁਰੂ ਜੀ ਬੋਲੇ।

ਬਾਜਾ[1]।ਲਗਸੋ ਬਜਾਵਨ ਆਨੋ ਬਾਜਾ[2]।ਤਿੰਹ ਛਿਨ ਸ਼੍ਰੀਪ੍ਰਭੁ ਊਚਉਚਾਰੀ। ਕੀਨੋ ਸ਼ਬਦ ਸੁ ਰਾਗ ਮਝਾਰੀ ॥ ੧੦ ॥

ਆਸਾ ਮਹਲਾ ੧ ॥

ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨ ਡਰਾਇਆ ॥ ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੈ ਤੈਂ ਕੀ ਦਰਦੁ ਨ ਆਇਆ ॥ ੧ ॥ ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥ ੧ ॥ ਰਹਾਉ ॥ ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤੀ ਮੁਇਆ ਸਾਰ ਨ ਕਾਈ ॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥ ੨ ॥ ਜੋ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥ ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੈ ॥ ੩ ॥ ੫ ॥ ੩੬ ॥*

ਚੌਪਈ ॥ ਇਸ ਬਿਧਿ ਗਾਵਤਿ ਮਾਰਗ ਜਾਹੀਂ । ਸਦਾ ਏਕਰਸ ਆਨੰਦ ਮਾਂਹੀ। ਲੋਕ ਬਿਲੋਕਤਿ ਬਹੁ ਬਿਸਮਾਏ। 'ਇਹੁ ਅਚਰਜ ਕਛੁ ਲਖਸੋ ਨ ਜਾਏ ॥ ੧੧ ॥ ਸਿਰ ਤੇ ਕਰ[3] ਊਚੋ ਹੈ ਭਾਰਾ[4] । ਬਹੁਰੋ ਚਲਿਓ ਜਾਹਿ ਸੰਗਾਰਾ। ਦੂਸਰ ਕੋ ਹੈ ਤੁਰੰਗ ਪਿਛਾਰੀ। ਚਲਸੋ ਜਾਤ ਬਿਨ ਗਹੇ ਮੁਹਾਰੀ[5] ॥ ੧੨॥ ਕੇਤਿਕ ਕਹੈਂ 'ਸੰਤ ਇਹੁ ਕੋਈ। ਕਿਧੌਂ ਖੁਦਾਇ ਆਪ ਹੀ ਹੋਈ। ਅਤਿ ਸਮਰਥ ਅਜ਼ਮਤ ਮਹਿੰ ਭਾਰੀ। ਐਸੋ ਕਬ ਨਹਿ ਪਿਖਾ ਅਗ੍ਯਾਰੀ' ॥ ੧੩ ॥ ਹਾਥ ਬੈਦਿਕੈ ਬੰਦਨ ਕਰਿਹੀ। ਚਰਨ ਕਮਲ ਮਹਿੰ ਸ਼ਰਧਾ ਧਰਿਹੀ। ਇਸ ਪ੍ਰਕਾਰ ਪਹੁੰਚਸੋ ਜਬ ਭੋਰੇ। ਆਵਤਿ ਮੁਗ਼ਲ ਤਿਸੀ[6] ਨੈ ਹੋਰੇ ॥ ੧੪ ॥ ਇਸ ਬਿਧਿ ਅਚਰਜ ਲਖਸੋ ਤਮਾਸ਼ਾ । ਗਯੋ ਦੌਰਿ ਬਾਬਰ ਕੇ ਪਾਸਾ। ਨਿਕਟਿ ਬੈਠਿਕੈ ਗਿਰਾ ਉਚਾਰੀ। 'ਇਕ ਦ੍ਰਵੇਸ਼ ਹੈ ਬੰਦ ਮਝਾਰੀ ॥੧੫॥ ਦੋਹਰਾ ॥ਅਚਰਜ ਸਭਿ ਅਵਲੋਕਿਓ ਅਤਿ ਅਜ਼ਮਤਿ ਮਹਿੰ ਪੂਰ। ਬੋਝ ਦਿਯੋ ਸਿਰ ਤਾਂਹਿ ਕੇ ਰਹਸੋ ਏਕ ਕਰ ਦੂਰ[7]॥੧੬॥ ਚੌਪਈ॥ਏਕ ਭੂਮ ਹੈ ਜਾਂਕੇ ਸੰਗਾ।ਤਿਹੰ ਪੀਛੈ ਚਲਿ ਜਾਹਿ ਤੁਰੰਗਾ। ਕਰਤਿ

[1]ਘੋੜਾ। [2]ਰਬਾਬ। [3]ਹੱਥ (ਭਰ)। [4]ਬੋਝਾ। [5]ਵਾਗ। [6]ਆਂਵਦਿਆਂ, ਤਿਸ ਮੁਗਲ ਨੈ (ਜਿਸ ਨੈ ਸਾਂਭੇ ਪਕੜਨ ਦਾ ਹੁਕਮ ਦਿੱਤਾ ਸੀ)। [7]ਇਕ ਹਥ ਦੂਰ ਭਾਵ ਉੱਚਾ।

*ਇਸ ਸ਼ਬਦ ਵਿਚ ਸਤਿਗੁਰ ਜੀ ਦਾ ਬਾਬਰ ਪ੍ਰਤੀ ਇਹ ਉਲਾਂਭਾ ਹੈ ਕਿ ਫੌਜ ਫੌਜ ਨਾਲ ਲੜੇ, ਫੌਜ ਬੇਹਥਿਆਰ ਸ਼ਹਿਰ ਵਾਸੀਆਂ ਤੇ ਹਮਲਾ ਕਿਉਂ ਕਰੇ। ਅੱਜ ਕੱਲ ਕੌਮਾਂਤ੍ਰੀ ਕਾਨੂੰਨ ਬੀ ਇਸੇ ਪ੍ਰਕਾਰ ਦੇ ਹਨ ਕਿ ਬੇਹਥਿਆਰ ਸ਼ਹਿਰੀ ਵਸੋਂ ਦੀ ਕਤਲਾਮ ਫੌਜੀਆਂ ਹਥੋਂ ਵਿਹਤ ਨਹੀਂ।

ਬੰਦਗੀ ਤਹਾਂ ਖ਼ੁਦਇ। ਆਪ ਬਿਲੋਕਹੁ ਚਲਿ ਤਹਿੰ ਥਾਇੰ'॥੧੭॥ ਇਹੁ ਸੁਨਿ ਬਾਬਰ ਬਚਨ ਬਖਾਨਤਿ।'ਪੂਰਬ ਜੇ ਮੈਂ ਇਸ ਬਿਧਿ ਜਾਨਤਿ। ਇਸ ਪੁਰਿ ਕੋ ਨਹਿੰ ਮਾਰਤਿ ਧਾਈ। ਜਿਸ ਮਹਿੰ ਅਸ ਦਰਵੇਸ਼ ਰਹਾਈ'॥੧੮॥ ਆਵਨ ਕੋ ਤਯਾਰ ਭਾ ਸੋਈ। ਗੁਰੂ ਕਥਾ ਸੁਨੀਏ ਜਸੋਂ ਹੋਈ। ਦਲ ਮਹਿੰ ਬਹੁਤ ਬੰਦ ਨਰ ਨਾਰੀ। ਬਿਰਲਾਪਤਿ ਪ੍ਰਾਪਤਿ ਦੁਖ ਭਾਰੀ॥੧੯॥ ਸਰਬ ਜਾਤਿ[1] ਦਿਜਲੀ ਹਿੰਦੁਵਾਲੀ। ਅਹੈਂ ਤੁਰਕਲੀ ਆਦਿ ਪਠਾਲੀ। ਸਭਿ ਕੋ ਚਾਕੀ[2] ਧਰੀ ਅਗਾਰੀ। 'ਦਾਨਾ ਦਰਿਯੇ[3] ਬਿਨਾ ਅਵਾਰੀ'॥੨੦॥ਸ਼੍ਰੀ ਨਾਨਕ ਜਬ ਡੇਰੇ ਆਏ।ਸਿਰ ਪੁਰ ਤੇ ਬੋਝੇ ਉਤਰਾਏ।ਬੈਠਾਰੇ ਨਿਜ ਬੰਦ ਮਝਾਰੀ। ਦੈ ਚਾਕੀ ਤਬ ਆਨੀ ਭਾਰੀ ॥੨੧॥ਆਗੇ ਮੇਰੇ ਅਰ ਮਰਦਾਨੇ। ਧਰੀ ਏਕ ਦੀਨੇ ਬਹੁ ਦਾਨੇ। ਇਕ ਸ਼੍ਰੀ ਗੁਰੂ ਅਗਾਰੀ ਧਰਿਕੈ। ਕਹਜੋ'ਦਰਹੁ ਦਾਨਾ ਦੂਤ ਕਰਿਕੈ'॥ ੨੨॥ ਹਮ ਮਿਲਿ ਦਰਨ ਲਗੇ ਦੂਤ ਦਾਨਾ। ਜਿਉਂ ਨਰ ਨੀਰਿ ਕਰਤਿ ਤਿਹ ਥਾਨਾ।ਸ਼੍ਰੀਗੁਰ ਚਾਕੀ ਹਾਥ ਨੋ ਲਾਵਹਿੰ। ਨਿਜ ਕਰ ਸੋਂ ਦਾਨਾ ਮਧ ਪਾਵਹਿੰ ॥ ੨੩ ॥ ਸ਼ੀਘ੍ਰ ਫਿਰੈ ਆਪ ਹੀ ਸੋਈ । ਬਿਸਮ ਬਿਲੋਕਹਿੰ ਤਹਿੰ ਸਭਿ ਕੋਈ। ਇਤਨੇ ਮਹਿੰ ਬਾਬਰ ਚਲਿ ਆਯੋ। ਚਰਨ ਕਮਲ ਪਰ ਸੀਸ ਨਿਵਾਯੋ ॥੨੪॥ ਦੋਹਰਾ॥ ਸ਼੍ਰੀ ਨਾਨਕ ਅਵਲੋਕਿਕੈ ਬੋਲੇ ਸ਼ਬਦ ਉਠਾਇ।ਸਭਿ ਲੋਕਨਕੀ ਜਸ ਦਸ਼ਾ ਤਸ ਤਬਿਦੀਨਿਸੁਨਾਇ।੨੫।

ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩ ॥

੧ ਓ ਸਤਿਗੁਰਪ੍ਰਸਾਦਿ ॥

ਜਿਨ੍ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥ ਸੇ ਸਿਰ ਕਾਤੀ ਮੁੰਨੀ-ਅਨਿ ਗਲ ਵਿਚਿ ਆਵੈ ਧੂੜਿ ॥ ਮਹਲਾ ਅੰਦਰਿ ਹੋਦੀਆ ਹੁਣ ਬਹਣਿ ਨ ਮਿਲਨਿ ਹਦੂਰਿ ॥ ੧ ॥ ਆਦੇਸੁ ਬਾਬਾ ਆਦੇਸੁ॥ ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥ ੧ ॥ ਰਹਾਉ ॥ ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥ ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥ ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥ ੨ ॥ ਇਕੁ ਲਖੁ ਲਹਨਿ ਬਹਿਠੀਆ ਲਖੁ ਲਹਨਿ ਖੜੀਆ ॥ ਗਰੀ ਛੁਹਾਰੇ ਖਾਂਦੀਅ ਮਾਣਨਿ ਸੇਜੜੀਆ ॥ ਤਿਨ੍ ਗਲ ਸਿਲਕਾ ਪਾਈਆ ਤੁਟਨਿ ਮੋਤਸਰੀਆ ॥ ੩ ॥ ਧਨੁ ਜੋਬਨੁ ਦੁਇ ਵੈਰੀ ਹੋਏ ਜਿਨੀ ਰਖੇ ਰੰਗੁ ਲਾਇ ॥ ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥ ਜੋ ਤਿਸੁ ਭਾਵੈ ਦੇ ਵਡਿ-ਆਈ ਜੋ ਭਾਵੈ ਦੇਇ ਸਜਾਇ ॥ ੪ ॥ ਅਗੋ ਦੇ ਜੋ ਚੇਤੀਐ ਤਾਂ ਕਾਇਤੁ

[1]ਸਾਰੀਆਂ ਜਾਤੀਆਂ ਦੀਆਂ। [2]ਚੱਕੀ। [3]ਦਾਣਾ ਦਲੇ।

ਮਿਲੈ ਸਜਾਇ ॥ ਸਾਹਾਂ ਸੁਰਤਿ ਗਵਾਈਆ ਹੈਂਗਿ ਤਮਾਸੈ ਚਾਇ ॥ ਬਾਬਰ ਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥ ੫ ॥ ਇਕਨਾ ਵਖਤ ਖੁਆਈ-ਅਹਿ ਇਕਨਾ ਪੂਜਾ ਜਾਇ ॥ ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥ ਰਾਮੁ ਨ ਕਬਹੁ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥ ੬ ॥ ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥ ਇਕਨਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥ ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥ ੭ ॥ ੧੧ ॥

ਚੌਪਈ ॥ ਸੁਨਿਕਰਿ ਬਾਬਰ ਖਰਾ ਅਗਾਰੀਹਾਥ ਬੰਦਿਕੈ ਗਿਰਾ ਉਚਾਰੀ। 'ਅਰਥ ਸਮੇਤ ਸੁਨਾਵਹੁ ਮੋਹੀ। ਰਾਵਰ ਕਹਿਨ ਕਾਹਿ ਪਰ ਹੋਹੀ' ॥੨੬॥ [16]'ਸੁਨਿ ਬਾਬਰ! ਇਹੁ ਹਤੋ[2]ਪਠਾਨਾਂ। ਲੂਟਨੋ ਸਗਰੋ ਨਗਰ ਮਹਾਨਾ। ਸਭਿ-ਹਿਨਿ ਕੀ ਨਾਰੀ ਗਹਿ ਲੀਨੀ। ਦਲ ਮਹਿੰ ਆਨਿ ਕੈਦ ਕਰਿ ਦੀਨੀ ॥੨੭॥ ਕਸ਼ਟ ਸਮਾਂ ਅਬ ਤਿਨ ਪਰ ਆਯੋ। ਦੇਖਿ ਦਸ਼ਾ ਅਸ ਸ਼ਬਦ ਅਲਾਯੋ। ਜਿਨ ਕੈ ਸਿਰ ਪਰ ਪਾਟੀ ਸੋਹੈਂ[3]। ਮਾਂਗ[4] ਸੰਧੁਰ ਪਾਇ ਮਨ ਮੋਹੈਂ ॥੨੮॥ ਸੋਹਤਿ ਸਿਰ ਹਿਤ ਭੁਖਨ ਰੂਰਨ[5]। ਸੰਗ ਕਤਰਨੀ ਕਤਰਹਿਂ[6] ਭੂਰਨ। ਪਾਇ ਬਦਨ ਮਹਿੰ ਭਸਮ ਬਹੋਰੀ। ਕਹੈਂ--ਬਤਾਵਹੁ ਮਾਯਾ ਔਰੀ--॥੨੯॥ ਜਿਹ ਮੁਖ ਨਾਨਾ ਬਿੰਜਨ[7] ਖਾਯੋ। ਸ਼੍ਰੀ ਕਰਤਾਰ ਨ ਨਾਮ ਅਲਾਯੋ। ਤਿਹ ਮੁਖ ਵਿਸ਼ਟਾ ਬਾਂਧਹਿ ਸੋਊ[8]। ਕਹੈਂ--ਦੇਹੁ ਧਨ ਗਾਡਨੋ ਜੋਊ--॥੩੦॥ ਮੰਦਿਰ ਸੁੰਦਰ ਮਹਿੰ ਦਿਨ ਰੈਨਾ। ਰਹਿਤਿ ਸਦਾ ਸੰਤ ਪਿਖਹਿਂ ਨ ਨੈਨਾ। ਬੈਸਨ ਮਿਲੈ ਨ ਸੋ ਅਬ ਪਾਸੀ[9]। ਐਸੋ ਪ੍ਰਾਪਤਿ ਭਾ ਦੁਖ ਰਾਸੀ ॥੩੧॥ ਵਾਹਿਗੁਰੂ ਜੋ ਕਰਨੇ-ਹਾਰਾ। ਤਿਸਕੋ ਬੰਦਨ ਬਾਰੰਬਾਰਾ। ਸਭਿ ਕੀ ਆਦਿ ਪੁਰਖੁ ਅਬਿਨਾਸ਼ੀ। ਕਿਸਬਿਧਿ ਅੰਤ ਨ ਪਾਇਆ ਜਾਸੀ ॥੩੨॥ ਕਰਿ ਕਰਿ ਵੇਖਹਿ ਚੋਜ ਘਨੇਰੇ। ਜਿਉਂ ਚਾਹਤਿ ਤਿਉਂ ਕਰਿ[10] ਬਿਨ ਦੇਰੇ। ਜਬ ਇਨ ਅੰਗਨਾ ਭਏ ਬਿਆਹ। ਸੋਹਿਤਿ ਭਰਤਾ ਬੈਠੇ ਪਾਹ ॥੩੩॥ ਹਿੰਡੋਲਨ[11] ਪਰ ਚੜ੍ਹਿ ਕਰਿ ਆਈ। ਪ੍ਰਿਥਮ ਬਦਨ ਮਹਿੰ ਪਾਇ ਮਿਠਾਈ। ਵਾਰੈ ਵਾਰ ਵਾਰਿ[12] ਵਰ ਵਾਰੀ[13]। ਪੀਵਹਿਂ, ਹੋਤਿ ਹਰਖ ਉਰ ਭਾਰੀ ॥੩੪॥ ਦਾਸੀ ਬਿਜਨਾ[14] ਫੇਰਹਿਂ ਤਾਂਹੀ।

ਗੁਰੂ ਜੀ ਬੋਲੇ। [2]ਮਾਰੇ ਹਨ (ਤੈਨੇ)। [3]ਪੱਟੀਆਂ ਸੋਭਦੀਆਂ ਸਨ। [4]ਚੀਰਨੀ। [5]ਸੁੰਦਰ ਗਹਣਿਆਂ ਦੇ ਕਾਰਨ। [6]ਕੈਂਚੀ ਨਾਲ ਕਤਰਦੇ ਹਨ (ਮੇਢੀਆਂ)। [7]ਭੋਜਨ। [8]ਸੋ (ਮੁਗਲ)। [9]ਤਿਨ੍ਹਾਂ (ਇਸਤ੍ਰੀਆਂ ਨੂੰ) ਹੁਣ (ਮੰਦਰਾਂ ਦੇ) ਨੇੜੇ ਭੀ ਬੈਠਣਾ ਨਹੀਂ ਮਿਲਦਾ। [10]ਕਰਦਾ ਹੈ (ਪ੍ਰਭੂ)। [11]ਡੋਲੀਆਂ। [12]ਬਾਰ ਬਾਰ ਵਾਰਕੇ। [13]ਸ੍ਰੇਸ਼ਟ ਜਲ। [14]ਪੱਖਾ।

ਦਰਪਨ[1] ਬੀਚ ਲਗੇ ਹੈਂ ਜਾਂਹੀ[2]। ਝਮਕਤਿ ਤੇ ਦੁਤਿ ਹੋਤਿ ਬਿਸ਼ਾਲਾ। ਬਹੁਤ ਬਿਲੋਕਹਿਂ ਮਿਲਿ ਤਿਹਂ ਕਾਲਾ ॥ ੩੫॥ ਦੋਹਰਾ ॥ ਖਾਵਤਿ ਖਾਰਕ[3] ਗਰੀ ਪੁਨ ਲੇਕਰਿ ਭਰਤੇ ਪਾਸਿ। ਸੇਜਾ ਮਾਣਹਿਂ ਭਾਵਤੀ ਬਿਲਸਤਿ[4] ਬਹੁਤ ਬਿਲਾਸ ॥ ੩੬ ॥ ਚੌਪਈ ॥ ਅਬ ਪਾਥਰ ਤਿਨਕੋ ਗਰ[5] ਪਾਵਹਿਂ। ਮੋਤਿਨਿ ਮਾਲ ਟੂਟਿ ਕਰਿ ਜਾਵਹਿਂ।ਜੋਬਨ ਦਰਬ ਦੁਹੂ ਸੁਖਦਾਈ। ਤ੍ਰਿਨ ਤੇ ਅਬ ਬਹੁਤੇ ਦੁਖ ਪਾਈ ॥੩੭॥ ਤਰੁਨ ਬੈਸ[6] ਪੁਨ ਜੇ ਧਨਵਾਨਾਂ। ਤਿਨ ਗਹਿ ਦਯੋ ਸਾਸਨਾ ਦਾਨਾ[7]। ਕਹੈਂ-ਔਰ ਦੇਵਹੁ ਸਭਿ ਮਾਯਾ-। ਦੁਤਿਨ[8] ਬਾਂਧੀ[9] ਪਤਿ[10] ਗਵਾਯਾ[11] ॥ ੩੮ ॥ ਜੋ ਬਿਧਿ ਵਾਹਿਗੁਰੂ ਕੋ ਭਾਈ। ਦੋਇ ਸਜ਼ਾਇ ਕਿਧੌਂ ਵਡਿਆਈ। ਤੋੜਿ ਪਟੰਬਰ[12] ਸਿਰ ਜ਼ਰਤਾਰੀ[13]। ਸੂਛਮ ਉਦਰ ਪਾਨ ਅਨੁਹਾਰੀ[14] ॥੩੯॥ ਮਾਨਵ ਕੀ ਕੋ ਗਿਨਤੀ ਕਰਈ। ਸੂਰਜ ਚੰਦ੍ ਦ੍ਰਿਸ਼ਟਿ ਨਹਿਂ ਪਰਈ।ਪਗ ਸੋਂ ਮਾਰਗ ਚਲਤਿ ਨ ਜੋਊ।ਬਾਂਧਿਲਈ ਮੁਜ਼ਲਨ ਅਬ ਸੋਊ॥੪੦॥ਭਰਤੇ ਮਾਰੇ ਬੀਚ ਲਰਾਈ।ਸਾਸਨ ਦੇਕੈ ਬਾਂਧਿ ਚਲਾਈ। ਲੋਚਨ ਬਹੁਤ ਬਿਮੋਚਤਿ ਬਾਰੀ[15]। ਅੱਸ਼ੂ[16] ਗਿਰੈਂ ਯੁਤ ਕੱਜਲ ਕਾਰੀ[17] ॥੪੧॥ ਕੂਕਤਿ ਹੈਂ ਰੋਵਤਿ ਦੁਖ ਪਾਈ। ਨੱਹਿ ਕੋ ਸ਼ਕਤਿ, ਨ ਤਿਨਹਿਂ ਛੁਡਾਈ[18]। ਆਗੈ ਜੋ ਚੇਤਯੋ ਨਹਿਂ ਨਾਮੁ। ਤੌ ਅਬ ਸਮਾਂ ਭਯੋ ਦੁਖਧਾਮੁ[19] ॥੪੨॥ ਜੇ ਸਿਮਰਹਿਂ ਅੱਗ੍ਜ ਕਰਤਾਰਾ। ਕਿਉਂ ਹੋਵਹਿ ਇਸ ਬਿਧਿ ਦੁਖ ਭਾਰਾ।ਹੈ ਅਮੀਰ ਉਮਰੇ ਜਿ ਵਜ਼ੀਰੰ।ਬਿਸਰਿ ਗਏ ਪ੍ਰਭੁ ਗੁਨੀ-ਗਹੀਰੰ ॥੪੩॥ ਚਿਤ ਮਹਿਂ ਚਾਹਤਿ ਰੰਚ ਤਮਾਸ਼ੇ। ਬਿਬਿਧਿ ਬਿਧਿਨਿ ਕੇ ਬਿਲਸ ਬਿਲਾਸੇ[20]। ਅਬਿ ਤਿਨਕੀ ਗਤਿ ਹੋਈ ਐਸੀ। ਜਾਇ ਬਿਲੋਕੀ ਨਾਂਹਿ ਨ ਜੈਸੀ ॥੪੪॥ ਬਾਬਰ ਤੇਰੀ ਫਿਰੀ ਦੁਹਾਈ। ਤੁਰਨ ਪੁਰਬ ਸਭਾ ਉਠਾਈ। ਤਿਨ ਕੇ[21] ਬਡੇ ਮੁਸਾਹਿਬ ਜੋਇ। ਨਹਿਂ ਭੋਜਨ ਅਬ ਪ੍ਰਾਪਤਿ ਹੋਇ॥੪੫॥ ਪੂਜਾ ਕਰਨ ਨਿਵਾਜ ਸੁ ਜਿਨ ਕੀ। ਜਾਤ ਸਮਾ ਟਰਿ[22] ਹੋਤਿ

[1]ਸ਼ੀਸ਼ੇ। [2]ਜਿਸ ਪੱਖੇ ਦੇ। [3]ਛੁਹਾਰੇ [ਸੰਸ:=ਕਸ਼ਾਰਕ]। [4]ਭੋਗਦੀਆਂ ਸਨ। [5]ਗਲ ਵਿਚ। [6]ਜਵਾਨ ਆਯੂ। [7]ਦੰਡ ਰੂਪੀ ਦਾਨ (ਅ) ਦਾਣੇ (ਦਲਨ) ਦੀ ਸਜ਼ਾ। [8]ਸਿਪਾਹੀਆਂ ਨੇ। [9]ਬੰਨ੍ਹੀਆਂ ਤੇ। [10]ਇੱਜ਼ਤ। [11]ਖਰਾਬ ਕੀਤੀ (ਇਸਤ੍ਰੀਆਂ ਦੀ)। [12]ਰੇਸ਼ਮ ਦੇ ਬਸਤ੍ਰ। [13]ਜ਼ਰੀਦਾਰ। [14]ਪਾਨ ਦੇ (ਪੱਤੇ) ਸਮਾਨ (ਕੋਮਲ)। [15]ਕੋਰਦੀਆਂ ਹਨ ਹੰਝੂ। [16]ਹੰਝੂ। [17]ਕਾਲੇ ਕੱਜਲ ਸਮੇਤ। [18]ਨਾਂ ਹੀ ਕਿਸੇ ਦੀ ਤਾਕਤ (ਪੈਂਦੀ ਹੈ ਤੇ) ਨਾਂ ਹੀ ਕੋਈ ਉਹਨਾਂ ਨੂੰ ਛੁਡਾਉਂਦਾ ਹੈ। (ਅ) ਨਾ ਕੋਈ ਸ਼ਕਤੀਵਾਨ ਹੈ, ਤੇ ਨਾਂ ਹੀ (ਜੇ ਕੋਈ ਹੈ ਬੀ ਤਾਂ) ਉਹਨਾਂ ਨੂੰ ਛੁਡਾਉਂਦਾ ਹੈ। [19]ਦੁਖਾਂ ਦਾ ਘਰ। [20]ਭੋਗਦੇ ਹਨ ਅਨੰਦ, ਭੋਗ। [21]ਜਿਨ੍ਹਾਂ (ਖਾਨਾਂ) ਦੇ। [22]ਸਮਾਂ ਲੰਘ ਜਾਂਦਾ (ਹੈ ਪਰ) ਉਹਨਾਂ ਦੀ (ਪੂਜਾ ਤੇ ਨਿਮਾਜ਼) ਨਹੀਂ ਹੋ ਸਕਦੀ।

ਨ ਤਿਨਕੀ। ਹਿੰਦਨੀ ਅੰਗਨਾ ਪਕਰੀ ਸੋਈ। ਮੱਜਤਿ[1] ਤਿਲਕ ਲਗਾਵਤਿ ਜੋਈ ॥੪੬॥ ਚੌਂਕੇ ਮਹਿੰ ਭੋਜਨ ਕੋ ਖਾਤੀ। ਕਰੀ ਕੈਦ ਬੈਸੀ ਇਸ ਭਾਂਤੀ।ਹਾਥ ਨ ਆਵਤਿ ਅਬਹਿ ਅਹਾਰਾ।ਰੋਵਤਿ ਊਚੀ ਕਰਹਿੰ ਪੁਕਾਰਾ॥ ੪੭॥ ਰਾਮ ਨ ਸਿਮਰਸੋ ਕਬ ਮਨ ਮਾਂਹੀਂ। ਕਹਿਨ ਖੁਦਾਇ ਮਿਲਹਿ ਅਬ ਨਾਹੀਂ। ਆਵਹਿ ਦੁਖ ਸੁਖ ਬੂਝਤਿ ਕੋਈ[2]। ਕੇਤਿਕ ਮ੍ਰੁੱਤੁ ਭਏ ਤਿਨ ਰੋਈ[3]॥੪੯॥ ਜੋ ਬਿਧਿ ਵਾਹਿਗੁਰੂ ਕੋ ਭਾਵਹਿ।ਸੋ ਤਤਛਿਨ ਕਰਤਾਰ ਬਨਾਵਹਿ। ਨਹਿੰ ਮਾਨੁਖ ਕੋ ਕਛੁ ਕਰ ਮਾਂਹੀ।ਜਿਵੈਂ ਚਲਾਵੈ ਤਿਵੈਂ ਚਲਾਹੀ[4] ॥੪੯। ਸੁਨਿ ਬਾਬਰ ਸ਼੍ਰੀ ਮੁਖ ਤੇ ਬਾਨੀ। ਸ਼ਰਧਾ ਅਧਿਕ ਰਿਦੈ ਮਹਿੰਠਾਨੀ। ਕਲਾਵਾਨ ਮਨ ਲਖੇ ਬਿਸਾਲਾ। ਬੰਦਨ ਕਰਿ ਬੋਲਸੋ ਤਿਹ ਕਾਲਾ ।੫੦। "ਕਰਾਮਾਤ ਮੁਝ ਕੋ ਦਿਖਲਾਵਹੁ। ਕਿਤਿਕ ਸ਼ਕਤਿ ਹੈ ਸਰਬ ਬਤਾਵਹੁ। ਤੁਮ ਖੁਦਾਇ ਕੇ ਅਧਿਕ ਪਿਆਰੇ।ਕਿਧੌਂ ਖੁਦਾਇ ਆਪ ਤਨ ਧਾਰੇ[5]॥੫੧। ਸੁਨਿਕਰਿ ਬੋਲੇ ਕ੍ਰਿਪਾਸਹਿਤ ਹੈਂ।"ਕਰਾਮਾਤਕੋਕਹਿਰ ਕਹਿਤਿ ਹੈਂ। ਜਾਚਿ ਲੇਹੁ ਜੋ ਹੈ ਚਿਤਚਾਹੀ।ਇਸਥਿਰ ਕਰ ਮਨ ਡੋਲਹੁ ਨਾਂਹੀ[6]॥੫੨॥ ਬਾਬਰ ਕੋਰ ਹੁਤੋ ਬਡਭਾਗਾ। ਸੁਨਿਕੈ ਬਚਨੁ ਚਰਨੁ ਅਨੁਰਾਗਾ। ਪ੍ਰੇਮ ਖੁਦਾਇ ਮਗਨ ਮਨ ਜਾਨੀ[7]। ਯਾਂਤੇ ਭੇਟ ਭਾਂਗ[8] ਕੀ ਆਨੀ ॥ ੫੩ ॥ ਬੇਪਰਵਾਹੁ ਲਖੇ ਦਰਵੇਸ਼ਾ। ਦਰਬ ਲੋਭ ਜਿਨਕੇ ਨਹਿੰ ਲੇਸ਼ਾ। ਧਰੀ ਗੁਰੂ ਕੇ ਜਬਹਿ ਅਗਾਰੀ। ਤਿਹ ਬਿਲੋਕਿ ਕੈ ਗਿਰਾ ਉਚਾਰੀ ॥ ੫੪ ॥

ਤਿਲੰਗ ਮਹਲਾ ੧ ਘਰੁ ੨

੧ ਓ ਸਤਿਗੁਰਪ੍ਰਸਾਦਿ ॥

ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਭੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ਮੈ ਦਰਿ ਮਾਗਉ ਨੀਤਾ ਨੀਤ॥੧॥ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ਰਹਾਉ॥ ਕੋਸਰਿ ਕੁਸਮ ਮਿਰਗ ਮੈ ਰਹਣਾ ਸਰਬ ਸਰੀਰੀ ਚੜਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥ ੨ ॥ ਘਿਅਪਟ ਭਾਂਡਾ ਕਹੈ ਨ ਕੋਇ ॥ ਐਸਾ ਭਗਤੁ ਢਰਨ ਮਹਿ ਹੋਇ ॥ ਤੇਰੈ ਨਾਮਿ ਲਿਵੈ ਰਹੇ ਲਿਵਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥ ੩ ॥ ੧ ॥ ੨ ॥

ਦੋਹਰਾ ॥ ਇਸਬਿਧਿ ਸੁਨਿ ਬਾਬਰ ਤਬੈ ਬੰਦਨ ਕਿਯ ਕਰ ਬੰਦਿ। ਬੋਲਸੋ

[1]ਇਸ਼ਨਾਨ ਕਰਕੈ। [2]ਕੋਈ ਦੁਖ ਸੁਖ ਆਕੇ ਪੁੱਛਦਾ ਹੈ। [3]ਤਿਨ੍ਹਾਂ ਨੂੰ ਰੋਂਦੀਆਂ ਹਨ। [4]ਚਲਦੇ ਹਨ। [5]ਮਨ ਵਿਚ ਜਾਣੀ (ਬਾਬਰ) ਨੇ। [6]ਭੰਗ, ਸੁੱਖਾ।

ਦੀਨ ਬਿਸਾਲ ਹੈ ਅਵਲੋਕਤਿ ਸੁਖਕੰਦ[1] ॥ ੫੫ ॥ ਚੌਪਈ ॥ 'ਮੈ ਜਾਨੇ ਅਬ ਨਿਸ਼ਚੇ ਕਰਿਕੈ। ਤੁਮ ਖ਼ੁਦਾਇ ਬਿਚਰਤਿ ਤਨ ਧਰਿਕੈ। ਦੀਜੈ ਬਰ ਮੋਕੋ ਅਬ ਐਸੇ। ਜਗ ਪਤਿਸ਼ਾਹੁ ਹੁਵੌਂ ਮੈਂ ਜੈਸੇ ॥ ੫੬ ॥ ਕੁਰਸੀ ਅਪਰ ਬਕੁਰਸੀ[2]ਤਾਈਂ। ਭੋਗਹਿੰ[3]ਪਤਿਸ਼ਾਹੀ ਸੁਖ ਪਾਈ। ਚਾਰ ਪਦਾਰਥ ਤੁਮ ਕਰ ਮਾਂਹੀ। ਦੇਵਹੁ ਆਪ ਦੇਰਿ ਕੁਛ ਨਾਂਹੀ ॥ ੫੭ ॥ ਮਹਾਂਪੁਰਖ ਹੁਇ ਅਧਿਕ ਉਦਾਰਾ। ਕਰਹਿੰ ਰੈਕ ਤੇ ਅਤਿ ਸਿਰਦਾਰ।ਨ੍ਰਿਪ ਤੇ ਰੈਕ ਬਨਾਵਹਿੰ ਤੂਰਨ। ਇਸ ਪ੍ਰਕਾਰ ਕੇ ਤੁਮ ਪ੍ਰਭੁ ਪੂਰਨ ॥ ੫੮ ॥ ਜੋ ਪ੍ਰਸੰਨਤਾ ਰਾਵਰ ਕੇਰੀ।ਪੂਰਨ ਚਹੌਂ[4] ਕਾਮਨਾ ਮੇਰੀ। ਜੋ ਜਾਚਨੋ ਸੋਈ ਅਬਿ ਦੀਜੈ। ਮਹਾਂਪੁਰਖ ਜੀ! ਕਰੁਨਾ ਕੀਜੈ' ॥ ੫੯ ॥ ਦੋਹਰਾ ॥ ਕ੍ਰਿਪਾਦ੍ਰਿਸ਼ਟਿ ਅਵਲੋਕਿ ਕੈ ਬੋਲਤਿ ਭੇ ਸਤਿਭਾਇ।'ਜਗ ਪਤਿਸ਼ਾਹੀ ਭੋਗਹੋ ਜਬ ਲਗ ਕਰੋ ਨਿਆਇ ॥੬੦॥ ਚੌਪਈ ॥ ਜਬ ਤੁਮਰੀ ਕੁਲ ਨਸ਼ਾਇ ਨ ਹੋਵਹਿ। ਪਤਿਸ਼ਾਹਿਤ ਸਗਰੀ ਸੋ ਖੋਵਹਿ।ਦੇਸ਼ ਬਿਦੇਸ਼ ਜੀਤਿ ਬਹੁ ਧਰਨੀ।ਭੁੰਚਹੁ[5] ਰਾਜ ਕਰਹੁ ਬਲ ਕਰਨੀ'॥੬੧॥ਸੁਨਿ ਬਾਬਰ ਕਰਿ ਹਰਖ ਅਪਾਰ।ਪਦਪੰਕਜ ਬੰਦਹਿ ਬਹੁ ਬਾਰ।ਨਿੰਮ੍ਰਿ ਹੋਇਕੈ ਬਿਨੈ ਬਖਾਨੀ। 'ਧੰਨ ਧੰਨ ਪ੍ਰਭੁ! ਸਦ ਗੁਨ ਖਾਨੀ!'॥੬੨॥ਤਬ ਸੈਨਾ ਕੇ ਨਰ ਸਭਿ ਆਏ।ਦਰਸ ਕਰਹਿੰ ਚਰਨਨ ਲਪਟਾਏ।ਚਹੁੰਦਿਸ਼ਿ ਭੀਰ ਭੂਰ ਤਬ ਹੋਈ।ਧਾਇ ਧਾਇ ਆਵਹਿ ਸਭਿ ਕੋਈ ॥੬੩॥ ਦੋਹਰਾ ॥ ਸ਼੍ਰੀ ਨਾਨਕ ਕੇ ਬਰ ਦਏ[6] ਬਾਬਰ ਭਾ ਪਤਿਸ਼ਾਹੁ। ਦਿੱਲੀ ਆਦਿਕ ਦੇਸ਼ ਲੇ ਬਿਲਸੇ[7] ਸੁਖ ਜਗ ਮਾਂਹਿ ॥੬੪॥ ਕਰੁਨਾਨਿਧਿ[8] ਦੇਖੇ ਬਹੁਰ ਕੈਦ ਬਿਖੈ ਨਰਨਾਰਿ। ਦੁਖ ਪਾਵਤਿ ਕੁਰਲਾਤਿ ਹੈਂ ਜਿਉਂ ਬਨ ਕਮਲ[9] ਤੁਖਾਰ[10] ॥ ੬੫ ॥ ਚੌਪਈ ॥ ਬਾਬਰ ਸੋਂ ਬੋਲੇ ਤਿਹ ਕਾਲਾ। 'ਛੋਡਹੁ ਕੈਦ ਜੁ ਗਹੀ ਬਿਸਾਲਾ। ਸੋਜ ਖਸੋਟੀ[11] ਜੋ ਇਨ ਕੇਰੀ। ਮਾਨਹੁ ਬਚ ਹਮਾਰ,ਦਿਹੁ ਫੇਰੀ' ॥੬੬॥ ਕਮਲ ਬਦਨ ਕੀ ਗਿਰਾ ਸੁਨੀ ਜਬਿ। ਸਪਦ[12]ਛੁਡਾਏ ਨਰ ਨਾਰੀ ਸਭਿ।ਅਪਨੀ ਸੋਜ[13] ਪਛਾਨੀ ਜਾਂਹੀ[14]।ਦਈ ਦਿਵਾਇ ਦੇਰਿ ਕਿਯ ਨਾਂਹੀ ॥ ੬੭ ॥ ਆਪੋ ਅਪਨੀ ਸੋਜ ਸੰਭਾਰੀ। ਨਿਜ ਨਿਕੇਤ ਗਮਨੇ ਨਰ ਨਾਰੀ। ਸਭਿਹਿਨਿ ਕੋ ਲੇ ਅਪਨੇ ਸਾਥਾ । ਗਏ

[1]ਸੁਖਾਂ ਦੇ ਬੱਦਲ (ਗੁਰੂ ਜੀ) ਨੂੰ ਵੇਖਕੇ। [2]ਪੁਸ਼ਤ ਦਰ ਪੁਸ਼ਤ। [3](ਅਸੀਂ) ਭੋਗੀਏ। [4]ਕਰਨੀ ਚਾਹੁੰਦੇ ਹੋ। [5]ਭੋਗੋਗੇ। [6]ਦਿਤਿਆਂ। [7]ਭੋਰੇ। [8]ਕ੍ਰਿਪਾ ਦੇ ਖਜ਼ਾਨੇ ਨੇ। [9]ਮਾਨੋਂ ਕਮਲਾਂ ਦੇ ਬਨ ਪਰ। [10]ਬਰਫ (ਆ ਪਈ) ਹੈ। [11]ਖੋਹੀ ਹੈ। [12]ਉਸੇ ਵੇਲੇ,ਤੜਫਦਾ। [13]ਸਮਿੱਗ੍ਰੀ। [14]ਜਿਸਨੇ।

ਨਗਰ ਮਹਿੰ ਪੁਨ ਜਗਨਾਥਾ ॥ ੬੮ ॥ ਸੋਰਠਾ ॥ ਦੇਖਨੋ ਨਗਰ ਉਜਾਰ ਨਰ ਨਾਰੀ ਜਹਿੰ ਕੋ ਨਹੀਂ। ਆਸਾ ਰਾਗ ਮਝਾਰ ਸ਼ਬਦ ਉਚਾਰਨੋ ਸ਼੍ਰੀ ਗੁਰੂ ॥ ੬੯ ॥

ਆਸਾ ਮਹਲਾ ੧ ॥

ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥ ਕਹਾ ਸੁ ਤੇਗ ਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥ ਕਹਾ ਸੁ ਆਰਸੀਆ ਮੁਹ ਬੰਕੇ ਐਥੇ ਦਿਸਹਿ ਨਾਹੀ ॥ ੧ ॥ ਇਹੁ ਜਗੁ ਤੇਰਾ ਤੂ ਗੋਸਾਈ ॥ ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥ ੧ ॥ ਰਹਾਉ ॥ ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥ ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥ ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥ ੨ ॥ ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥ ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥ ਜਿਸਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥ ੩ ॥ ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ[1] ॥ ਥਾਨ ਮੁਕਾਮ ਜਲੇ ਬਿਜ ਮੰਦਿਰ ਮੁਛਿ ਮੁਛਿ ਕੁਇਰ[2] ਰੁਲਾਇਆ ॥ ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥ ੪ ॥ ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥ ਓਨੀ ਤੁਪਕ[3] ਤਾਣਿ ਚਲਾਈ ਓਨੀ ਹਸਤਿ[4] ਚਿੜਾਈ ॥ ਜਿਨਕੀ ਚੀਰੀ ਦਰਗਹ ਛਾਟੀ ਤਿਨਾਂ ਮਰਣਾ ਭਾਈ ॥ ੫ ॥ ਇਕ ਹਿੰਦੁਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥ ਇਕਨਾ ਪੈਰਣ ਸਿਰ ਖੁਰ ਪਾਟੇ ਇਕਨਾ ਵਾਸੁ ਮਸਾਣੀ ॥ ਜਿਨ੍ਹ ਕੇ ਬੰਕੇ ਘਰੀ ਨ ਆਇਆ ਤਿਨ੍ ਕਿਉ ਰੈਣਿ ਵਿਹਾਣੀ ॥ ੬ ॥ ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸਥੈ ਜਾਇ ਰੂਆਈਐ ॥ ਹੁਕਮੀ ਹੁਕਮਿ ਚਲਾਏ ਬਿਗਸੈ ਨਾਨਕ ਲਿਖਿਆ ਪਾਈਐ ॥ ੭ ॥ ੧੨ ॥

ਚੌਪਈ ॥ ਇਸ ਬਿਧਿ ਕਹਿ ਕਰਿ ਕਰੁਨਾ ਸਦਨੰ। ਬੈਠੇ ਨਿਕਟਿ ਨਗਰ ਦੁਖਕਦਨੰ। ਆਵਨ ਲਗੇ ਨਗਰ ਨਰ ਨਾਰੀ। ਕਸ਼ਟ ਸਮਾਂ ਜਿਨ ਪਰ ਭੁ ਭਾਰੀ॥ ੭੦ ॥ ਕਟੇ ਖਾਨ ਜਹਿੰ ਮਿਰਤਕ ਪਰੇ। ਅਰੁਨ ਧਰਨਿ ਸ਼ੋਣਤ ਬਹੁ ਢਰੇ[5]। ਆਨਨ ਧੁਰ ਭਰੇ ਜਿਨ ਕੇਰੇ। ਆਮਿਖ[6] ਖਾਤਿ ਗੀਧ ਰਵ ਟੇਰੇ[7]॥੭੧॥ਦੋਹਰਾ॥ਦਾਰੁਨ ਰੂਪ ਬਿਰੂਪ ਭਾ ਦੇਖਤਿ ਹੈਂ ਨਰ ਨਾਰਿਕਰਤਿ ਚਿਨਾਰੀ ਅਪਨ ਕੀ ਦਫਨੈਂ ਧਰਨਿ ਮਝਾਰ ॥੭੨॥ ਚੌਪਈ ॥ ਤੁਰਕ ਹੁਤੇ

---

[1]ਜਦੋਂ ਬਾਬਰ ਆਯਾ ਸੁਣਿਆ ਤਾਂ ਪੀਰਾਂ ਨੇ ਪਠਾਣ ਕਿਲਿਆਂ ਵਿਚ ਵਰਜ ਬਹਾਏ ਸਨ ਕਿ ਸਾਡੀ ਦੁਆ ਨਾਲ ਮੁਗਲ ਅੰਨ੍ਹੇ ਹੋ ਜਾਣਗੇ। [2]ਸ਼ਹਜ਼ਾਦੇ। [3]ਬੰਦੂਕ (ਮੁਗਲਾਂ ਨੇ) ਚਲਾਈ। [4]ਹਾਥੀ ਫੌਜ। [5]ਲਹੂ ਡੁਲ੍ਹ ਰਿਹਾ ਹੈ। [6]ਮਾਸ। [7]ਗਿੱਧਾਂ ਚੀਕਦੀਆਂ ਹਨ।

ਸੋ ਸਭਿ ਦਫਨਾਏ। ਹਿੰਦੂ ਮਰੇ ਜਿ ਦਾਹੁ ਕਰਾਏ। ਰੋਵਹਿੰ ਬਹੁਰ ਪਰਸੋ ਬਡ ਰੌਰਾ। ਪੀਟਤਿ ਨਾਰਿ ਮਿਲੀ ਤਿਹਂ ਠੌਰਾ ॥ ੭੩ ॥ ਹਾਇ ਹਾਇ ਓਹੁ ਓਹੁ ਕਰਿਈ। ਮਿੱਤ੍ਰ ਭਏ[1] ਗੁਨ ਤਿਨਹਿੰ ਉਚਰਿਈ। ਮਿਲਿ ਇਕ ਥਲ ਬਹੁ ਰੋਵਹਿੰ ਨਾਰੀ। ਬਾਰ[2] ਉਖਾਰਿ ਦੇਹਿੰ ਧਰ ਡਾਰੀ[3] ॥ ੭੪ ॥ ਤਨ ਕੋ ਕਰਹਿੰ ਤਾੜਨਾ ਭਾਰੀ। ਊਚੀ ਬਾਹੈਂ ਕਰਹਿੰ ਪੁਕਾਰੀ। ਬਡ ਰੌਰਾ ਸੁਨਿ ਕੈ ਤ੍ਰਿਹ ਥਾਨਾ। ਬਹੁਰੋ ਸ਼੍ਰੀ ਪ੍ਰਭੁ ਸ਼ਬਦ ਬਖਾਨਾ ॥ ੭੫ ॥

੧ ਓ ਸਤਿਗੁਰਪ੍ਰਸਾਦਿ ॥

ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥

ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥ ੧ ॥ ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥ ੧ ॥ ਰਹਾਉ ॥ ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ ਪਿੰਡੁ ਪਵੈ ਜੀਉ ਚਲਸੀ ਜੋ ਜਾਣੈ ਕੋਈ ॥ ੨ ॥ ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ ਤੁਮ ਰੋਵਹੁਗੇ ਓਸਨੋ ਤੁਮ ਕਉ ਕਉਨੁ ਰੋਈ ॥ ੩ ॥ ਧੰਧਾ ਪਿਟਿਹੁ ਭਾਈ ਹੋ ਤੁਮ੍ ਕੂੜੁ ਕਮਾਵਹੁ ॥ ਓਹੁ ਨ ਸੁਣਈ ਕਤਹੀ ਤੁਮ ਲੋਕ ਸੁਣਾਵਹੁ ॥੪ ॥ ਜਿਸਤੇ ਸੁਤਾ ਨਾਨਕਾ ਜਾਗਾਏ ਸੋਈ ॥ ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥ ੫ ॥ ਜੋ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ ਤਾ ਧਨੁ ਸੰਚਹੁ ਦੇਖਿਕੈ ਬੂਝਹੁ ਬੀਚਾਰੇ ॥ ੬ ॥ ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ ਅਉਗਣ ਛੋਡਹੁ ਗੁਣ ਕਰਹੁ ਐਸੋ ਤਤੁ ਪਰਾਵਹੁ ॥ ੭ ॥ ਧਰਮੁ ਭੂਮਿ ਸਤੁਬੀਜੁ ਕਰਿ ਐਸੀ ਕਿਰਸ ਕਮਾਵਹੁ ॥ ਤਾਂ ਵਾਪਾਰੀ ਜਾਣੀਅਹੁ ਲਾਹਾ ਲੈਜਾਵਹੁ ॥੮॥ ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥ ਨਾਮੁ ਵਖਾਣੈ ਸੁਣੇ ਨਾਮ ਨਾਮੇ ਬਿਉਹਾਰਾ ॥ ੯ ॥ ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥ ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥ ੧੦ ॥ ੧੩ ॥

ਦੋਹਰਾ ॥ ਇਸ ਬਿਧਿ ਸ਼ਬਦਿ ਉਚਾਰਕੈ ਬੈਠਿ ਰਹੇ ਗਤਿਦੈਨ[4]। ਜਿਸਕੀ ਕਰੁਨਾ ਪਾਇਕੈ ਮਨ ਧਾਵਨ ਤੇ ਚੈਨ[5] ॥੭੬॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਬਾਬਰ ਕੋ ਪ੍ਰਸੰਗ' ਬਰਨਨੰ ਨਾਮ ਅਠਾਈਸਮੋ ਅਧਯਾਯ ॥ ੨੮ ॥

੨੯. [ਚਰਨ ਕਮਲ ਮੰਗਲ, ਸਾਹੁਰੇ ਨੱਗਰ ਫੇਰਾ, ਅਜਿੱਤਾ ਉਧਾਰ]

ਦੋਹਰਾ ॥ ਸਰਬ ਬਿਧੈ ਸਿਮਲ ਬ੍ਰਿੱਖ* ਸ਼ੁਕ ਮਨ ਤਜਿ ਅੱਗਯਾਨ ॥
ਸਤਿਗੁਰ ਚਰਨ ਰਸਾਲ ਕੋ ਸੇਵਿ ਸਦਾ ਸੁਖ ਮਾਨਿ ॥ ੧ ॥

[1](ਜੋਹੜੇ) ਮਰ ਗਏ। [2]ਵਾਲ। [3]ਧਰਤੀ ਤੇ ਸੁੱਟ ਦੇਂਦੀਆਂ ਹਨ। [4]ਮੁਕਤੀ ਦੇਣ ਵਾਲੇ। [5]ਮਨ ਨੱਠਣ ਤੋਂ ਹਟਕੇ ਟਿਕ ਜਾਂਦਾ ਹੈ। *ਪਾ:—ਬਿਰਖ।

ਬਿਖੈ=ਵਿਸ਼ੇ, ਸ਼ਰੀਰਕ ਭੋਗ [ਸੰਸ:, ਵਿਸ਼ਯ]। ਸ਼ੁਕ=ਤੋਤਾ।
ਅੱਗਜਾਨ=ਭੁਲੇਵਾ। ਅਗਜਾਨ ਸ਼ੁਕ=ਭੁੱਲੇ ਹੋਏ ਤੋਤੇ।
ਸੂਚਨਾ—ਤੋਤੇ ਦੇ ਭੁਲੇਵੇ ਪਰ ਗੁਰਵਾਕ ਹੈ:—ਸਿੰਮਲ ਰੁਖੁ ਸਰੀਰੁ ਮੈ ਮੋਜਨ ਦੇਖਿ ਭੁਲੰਨਿ। [ਸੂਹੀ ਮ: ੧] ਰਸਾਲ=ਅੰਬ।
(ਅ) ਰਸਾਂ ਦਾ ਘਰ। (ਏ) ਕੱਟਹਲ। (ਸ) ਅੰਗੂਰ। (ਹ) ਗੰਨਾਂ।

ਅਰਥ—ਸਾਰੇ ਵਿਸ਼ੇ ਸਿੰਮਲ ਦੇ ਬ੍ਰਿੱਛ (ਢਾਂਚੇ ਨਿਕੰਮੇ) ਹਨ, ਹੇ ਤੋਤੇ ਰੂਪੀ ਭੁੱਲੇ ਹੋਏ ਮਨ (ਇਨ੍ਹਾਂ ਨੂੰ) ਤਿਆਗ* ਤੇ ਸਤਿਗੁਰ ਜੀ ਦੇ ਚਰਣਾਂ ਨੂੰ ਜੋ ਅੰਬ (ਬ੍ਰਿੱਛ ਤੁਲ ਹਨ) ਸੇਵ (ਤੇ ਖੋਹੁੰ) ਸਦੈਵੀ ਸੁਖ ਮਾਣ।

ਭਾਵ—ਸਿੰਮਲ ਬਾਬਤ ਗੁਰਵਾਕ ਹੈ:—

ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥

ਜਿਸ ਵਿਚ ਉਸ ਦੇ ਫਲ ਡਿੱਕੇ ਫੁਲ ਬਕਬਕੇ ਦੱਸੇ ਹਨ ਤੇ ਤੋਤਿਆਂ ਵੀ ਭੁੱਲ ਤੇ ਚੱਖਣ ਤੇ ਨਿਰਾਸਤਾ ਪੱਲੇ ਪੈਣੀ ਦੱਸੀ ਹੈ ਜੋ ਫੁਲ ਟੁਕ ਟੁਕ ਸੱਟੀ ਜਾਂਦਾ ਹੈ, ਓਹੋ ਦ੍ਰਿਸ਼ਟਾਂਤ ਲੈਕੇ ਮਨ ਨੂੰ ਕਹਿੰਦੇ ਹਨ ਕਿ ਸਤਿਗੁਰਾਂ ਦੇ ਚਰਣਾਂ ਨੂੰ ਸੇਵ ਜੋ ਰਸਾਂ ਦਾ ਘਰ ਹਨ, ਅਥਵਾ ਜੋ ਅੰਬ ਯਾ ਗੰਨੇ ਸਰੀਖੇ ਮਿੱਠੇ ਹਨ ਤੇ ਵਿਸ਼ੇ ਰਸ ਤਜਾਗ ਜੋ ਸਿੰਮਲ ਹਨ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਬੈਠੇ ਹੁਤੇ ਪ੍ਰਭੂ ਗੁਨ ਖਾਨੀ। ਮਰਦਾਨਾ ਤਬ ਬੋਲਜੋ ਬਾਨੀ। 'ਆਪ ਪੁਰਾ ਪੁਰਿ[1] ਮਹਿੰ ਜਥ ਆਏ। ਸੰਤ ਸੰਗ ਬੈਠੇ ਇਹ ਥਾਏਂ ॥ ੨ ॥ ਹਿਤ ਅਹਾਰ ਕੇ ਜਾਚਨ ਗਵਨੇ। ਫਿਰੇ ਪਠਾਨਨ ਕੇ ਤਬ ਭਵਨੇ। ਦੇਖਿ ਛੁਧਾਤੁਰ ਕਿਨਹੁੰ ਨ ਦੀਨੋ। ਬਹੁਰੋ ਮਿਲਜੋ ਦੁਖਦ ਮਤਿ ਹੀਨੋ[2] ॥ ੩ ॥ ਭਈ ਅਵੱਗਜਾ ਥੋਰਨ ਪਾਸੂ[3]। ਮਿਲਜੋ ਸਰਬ ਪੁਰਿ ਕੋ ਦੁਖ ਰਾਸੂ। ਅਸਮੰਜਸ ਮੈਂ ਲਖਿ ਮਨ ਮਾਂਹੀ। ਬੂਝਨ ਕੀਨ ਆਪਕੇ ਪਾਹੀ[4]॥੪॥ ਦੋਹਰਾ॥ [5]"ਸੁਨਿ ਮਰਦਾਨੇ ! ਨਗਰ ਜਿਸ ਸੰਤ ਅਤਿਥਿ ਚਲਿ ਜਾਹਿ। ਸੇਵਾ ਹੋਇ ਨ ਤਾਂਹਿ ਕੀ ਸਭਿਹਿਨ ਪਾਪ ਲਗਾਹਿ ॥੫॥ ਚੌਪਈ॥ ਜਾਨਹੁ ਗ੍ਰਿਹਸਤ ਧਰਮ ਸ਼ੁਭ ਏਹੁ।ਆਇ ਅਤਿਥਿ ਕੀ ਸੇਵ ਕਰੇਹੁ"।ਜਥਾ-ਸ਼ਕਤਿਤਿਹ ਆਦਰ ਕਰਿਹੀ।ਦੇ ਅਹਾਰ ਮ੍ਰਿਦੁ ਬਚਨ ਉਚਰਿਹੀ॥੬॥ਧਰਮ ਹੀਨ ਇਹ ਖ਼ਾਨ ਦੁਸ਼ਟਮਤਿ।ਪ੍ਰਭੁਤਾ ਮਦ ਮਹਿੰਭਏ ਅੰਧਮਤਿ। ਕਹਿਰ ਉਚਿਤ ਥੇ ਕਹਿਰ ਪਰਜੋ ਸਿਰ। ਸਦਾ ਖ਼ੁਦਾਇ ਬਿਸਾਰਿ ਰਹੇ ਉਰ[6] ॥ ੭॥

[1]ਪਹਿਲੇ ਸ਼ਹਿਰ (ਇਮਨਾਬਾਦ) ਵਿਚ। [2]ਫਿਰ (ਹੁਣ) ਮਿਲਿਆ ਹੈ ਦੁਖ ਮਤ ਹੀਣਾਂ ਨੂੰ। (ਅ) ਸਭੋਂ ਮਿਲਿਆ ਇਕ ਦੁਖ ਦਾਤਾ ਮਤਿਹੀਨ (ਸਾਨੂੰ)। [3]ਅਵੱਗਜਾ ਤਾਂ ਹੋਈ ਸੀ ਥੋੜ੍ਹਿਆਂ ਪਾਸੋਂ। [4]ਗੁਰੂ ਜੀ ਬੋਲੇ। [5]ਕਹੇ।

*ਟੁਕ ਦਾ ਦੂਜਾ ਅਰਥ—ਹੇ ਤੋਤੇ ਮਨ ਸਿੰਮਲ (ਨੂੰ ਰਸਾਲ ਸਮਝਣ ਦਾ) ਅਗਜਾਨ ਦੂਰ ਕਰ।

ਮਰਦਾਨੇ ਕੇ ਮਨ ਸੰਦੇਹੁ। ਕੁਛਕ ਰਹਜੋ ਪਰ ਬੋਲ ਨ ਕੇਹੁ[1]। ਸ਼੍ਰੀ ਨਾਨਕ ਤਿਹ ਉਰਕੀ ਜਾਨੀ।ਬਿਨਸੰਸੈ ਕਰਿਬੇ ਬਿਧਿ ਠਾਨੀ॥੮॥ਕਿਤਿਕ ਸਮਾਂਜਬ ਬੈਠਿ ਬਿਤਾਵਾ।ਮਰਦਾਨੇ ਤਬ ਆਲਸ ਆਵਾ।ਸੋਇ ਰਹਜੋ ਤਬ ਪਿਖਿ ਜਗਸਾਈਂ।ਮਧੁਰ[2] ਬੂੰਦ ਇਕ ਉਦਰ[3] ਪਵਾਈ॥੯॥ ਤਿਹ ਸੁਗੰਧਿ[4]ਕਰਿ ਕੀਟੀ ਆਈ। ਭਈ ਬਹੁਤ ਇਕਠੀ ਤਿਹ ਠਾਈਂ। ਇਕ ਪਪੀਲਕਾ ਕਾਟਜੋ ਜਬ ਹੀ। ਜਾਗ ਮਲੀ[5] ਮਰਦਾਨੇ ਸਭਿਹੀ ॥ ੧੦ ॥ ਮਰੀ ਸਰਬ ਪੁਨ ਲਗਜੋ ਨਿਹਾਰਨ। ਤਬ ਸ਼੍ਰੀ ਗੁਰ ਕਿਯ ਬਚਨ ਉਚਾਰਨ। 'ਕਾਟਜੋ ਏਕ ਬਹੁਤ ਤੈਂ ਮਾਰੀ।ਮਰਦਾਨੇ ਉਰ ਲੇਹੁ ਬਿਚਾਰੀ*'॥ ੧੧ ॥ ਦੋਹਰਾ ॥ ਸਮਝਜੋ ਤਬ ਹਿਰਦੇ ਬਿਖੈ ਜੋਰਿ ਹਾਥ ਹੈ ਦੀਨ। 'ਮਨ ਕੀ ਬੂਝਹੁ ਸਰਬ ਗਤਿ ਕ੍ਰਿਪਾਨਿਧਾਨ ਪ੍ਰਬੀਨ!'॥੧੨॥ ਚੌਪਈ॥ ਇਸ ਬਿਧਿ ਬੈਸੇ ਕਰਤਿ ਬਿਲਾਸੂ।ਸੱਤਿਸੰਧ ਜਗ ਭਗਤਿ ਪ੍ਰਕਾਸ਼ੂ[6]। ਲਾਲੋ ਦ੍ਵਿਜ ਪੁਰਿ ਮਹਿੰ ਤਬ ਆਏ। ਨਿਜ ਪਰਵਾਰ ਨਿਕੇਤ ਬਸਾਏ ॥੧੩॥ ਸਰਬ ਬ੍ਰਿਤਾਂਤ ਦੇਖਿ ਪੁਰਿ ਕੇਰਾ। ਮਹਾਂ ਭਿਆਨ ਲਗਹਿ ਚਹੁੰਫੇਰਾ।ਪੁਨ ਦੋਨੋ ਪ੍ਰਭੁ ਢਿਗ ਚਲਿ ਆਏ।ਪਦ ਪੰਕਜ ਪਰ[7] ਪਰਿ[8] ਲਪਟਾਏ ॥ ੧੪ ॥ ਭਾਨੁ[9] ਸਮਾਨ ਸਰੂਪ ਨਿਹਾਰਾ। ਅੰਬਕ ਅੰਬੁਜ ਬਿਕਸੇ ਚਾਰਾ[10]।ਅਨਿਕ ਭਾਂਤਿ ਕੀ ਉਸਤਤਿ ਠਾਨੀ।ਪਰਮ ਪ੍ਰਸੰਦਤਿ ਭੇ[11] ਗੁਨਖਾਨੀ ॥ ੧੫ ॥ ਦੋਨੋਂ ਨਗਰ ਬਿਖੈ ਪੁਨ ਜਾਈ। ਅਨਿਕ ਪ੍ਰਕਾਰਨ ਮਹਿਮਾ ਗਾਈ। ਹਿੰਦੂ ਤੁਰਕ ਹੁਤੇ ਸਭਿ ਜੇਈ। ਆਨਿ ਚਰਨ ਲਪਟਾਨੇ ਤੇਈ ॥ ੧੬ ॥ ਭੀਰ ਭਈ ਚਹੁੰ ਦਿਸ਼ਿ ਜਗਤੇਸ਼ਾ। ਸੱਤਿਨਾਮ ਦੀਨੋ ਉਪਦੇਸ਼ਾ। ਸੰਤ ਅਤਿਥਿ ਕੀ ਸੇਵਾ ਕਰਨੀ। ਤਿਹ ਕੀ ਮਹਿਮਾ

[1]ਪਰ ਬੋਲਿਆ ਕੁਝ ਨਾਂ। [2]ਮਿੱਠੀ ਦੀ। [3]ਪੇਟ ਤੇ। [4]ਖੁਸ਼ਬੂ। [5]ਜਾਗਕੇ ਮਲ ਸੁੱਟੀਆਂ। [6]ਸਤ ਦੇ ਮੇਲ ਵਾਲੇ ਤੇ (ਕੌਲ ਦੇ ਪੂਰੇ) ਜਗਤ ਵਿਚ ਭਗਤੀ ਦਾ ਪ੍ਰਕਾਸ਼ ਕਰਨ ਵਾਲੇ (ਗੁਰੂ ਜੀ)। [7]ਤੇ। [8]ਪੈਕੇ। [9]ਸੂਰਜ। [10]ਨੇਤ੍ਰ ਕਵਲ ਖਿੜੇ ਸੁੰਦਰ। [11]ਪ੍ਰਸੰਨ ਹੋਏ।

*ਗੁਰੂ ਜੀ ਨੇ ਮਰਦਾਨੇ ਨੂੰ ਬਿਲਾਸ ਨਾਲ ਮਨੁੱਖ ਦੀ ਇਕ ਭੁੱਲ ਦੱਸੀ ਹੈ ਜੋ (ਬੇਖਿਆਲੀ) ਵਿਚ ਸਭ ਕੋਈ ਕਰਦਾ ਹੈ, ਕਿ ਆਪਣੇ ਮਨ ਨੂੰ ਨਿਆਉਂ ਬ੍ਰਿਤੀ ਵਿਚ ਹਰ ਕੋਈ ਸਦਾ ਨਹੀਂ ਰਖਦਾ, ਸਭ ਵਿਚ ਪਸੂ ਬ੍ਰਿਤੀ ਪ੍ਰਧਾਨ ਹੈ। ਇਹ ਨਹੀਂ ਗੁਰੂ ਜੀ ਦਾ ਭਾਵ ਕਿ ਬਾਬਰ ਦਾ ਸੈਦ ਪੁਰ ਦੀ ਕਤਲਾਮ ਯਾ ਤੈਰਾ ਬਹੁਤੀਆਂ ਕੀੜੀਆਂ ਨੂੰ ਮਾਰ ਦੇਣਾ ਵਿਹਤ ਕਰਮ ਹਨ। ਬਾਬਰ ਨੂੰ ਰੰਜ ਤਾਂ ਹਾਕਮ ਨਾਲ ਸੀ ਪਰ ਕਸ਼ਟ ਦਿੱਤਾ ਸਾਰੇ ਨਗਰ ਨੂੰ। ਨਾ ਇਹ ਭਾਵ ਹੈ ਕਿ ਇਕ ਦੇ ਰੋਟੀ ਨਾ ਦੇਣ ਨਾਲ ਸਾਰੀ ਨਗਰੀ ਦੰਡ ਯੋਗ ਸੀ, ਪਰ ਸਾਰੀ ਨਗਰੀ ਆਪਣੇ ਅਨੇਕ ਕਰਮਾਂ ਕਰਕੇ ਦੁਖ ਵਿਚ ਆਈ। ਇਹ ਗਲ ਗੁਰੂ ਜੀ ਪਿਛੇ ਦੱਸ ਆਏ ਹਨ ਕਿ ਪਾਪਾਂ ਕਰਕੇ, ਕੁਕਰਮਾਂ ਕਰਕੇ ਨਗਰੀ ਦੰਡ ਯੋਗ ਹੋ ਰਹੀ ਸੀ।

ਬਹੁ ਬਿਧਿ ਬਰਨੀ[1] ॥ ੧੭ ॥ ਦੈ ਦਿਨ ਪੁਨ ਪ੍ਰਭੁ ਤਹਾਂ ਬਿਤਾਏ। ਗਮਨੇ ਅਪਰ ਥਾਨ ਮਨ ਭਾਏ। ਸੇਤਨ* ਚੀਰ ਸਰੀਰਹਿ ਸਾਜਹਿੰ। ਸੁਭਗ[2] ਸਿਤਾਸਿਤ ਸ਼ਮਸੁ[3] ਬਿਰਾਜਹਿ ॥ ੧੮ ॥ ਤੀਨ ਲੋਕ ਕੋ ਕਰਤਾ ਜੋਊ। ਬੇਖ ਫਕੀਰੀ ਬਿਚਰਤਿ ਸੋਊ। ਮੰਦ ਮੰਦ ਮਗ ਬਿਖੈ ਸੁਹਾਏ। ਸਸੁਰੇ ਨਗਰ ਨਿਕਟਿ ਚਲਿ ਆਏ ॥ ੧੯ ॥ ਵਹਿਰ ਅਜਿੱਤੇ ਕੂਪ[4] ਸੁਹਾਯਾ। ਹੁਤੀ ਸਘਨ ਸੁੰਦਰ ਤਿਹ ਛਾਯਾ। ਦੇਖਿ ਥਾਨ ਰਮਣੀਕ ਗੁਸਾਈਂ। ਬੈਠਿ ਗਏ ਹਮ ਸੋਂ ਬਿਗਸਾਈ ॥ ੨੦ ॥ 'ਸੈਲ ਬਿਸਾਲ ਕੀਨ ਸਭਿ ਦੇਸ਼ਾ। ਹੁਤੀ ਨਿਦੇਸ਼[5] ਐਸ ਜਗਤੇਸ਼ਾ। ਕਿਤਿਕ ਕਾਲ ਅਬ ਬੈਸ ਬਿਤਾਵਉਂ। ਮਗਨ ਅਨੰਦ ਪ੍ਰਭੁ ਗੁਨ ਗਾਵਉਂ' ॥ ੨੧ ॥ ਮਾਨੁਖ ਏਕ ਬਿਲੋਕਤਿ ਦੌਰਾ। ਸੁਧ ਕੀਨੀ ਮੂਲਾ ਜਿਸ ਠੌਰਾ। 'ਵਹਿਰ ਜਮਾਤਾ ਆਯੋ ਤੇਰੋ। ਨਿਕਸੇ ਜਿਹ ਭਾ ਕਾਲ ਘਨੇਰੋ' ॥ ੨੨ ॥ ਸੁਧਿ ਸੁਨਿ ਕੈ ਤੂਰਨ ਉਠਿ ਧਾਯੋ। ਸੰਗ ਅਜਿੱਤੇ ਕੋ ਲੈ ਆਯੋ। ਕਬਿ ਕੋ ਰਹਯੋ ਕ੍ਰੋਧ ਉਰ ਪੂਰੀ। ਬੇਖ ਫਕੀਰੀ ਦੇਖਯੋ ਦੂਰੀ ॥ ੨੩ ॥ ਅਧਿਕ ਕ੍ਰੋਧ ਹਿਰਦੇ ਮਹਿੰ ਹੋਵਾ। ਗਯੋ ਸਮੀਪ ਠਾਂਢਿ ਹੈ ਜੋਵਾ। ਬਹੁ ਕਠੋਰ ਮੁਖ ਬਚਨ ਅਲਾਵਾ[6]। 'ਛਾਤੀ ਦਾਹ ਕਰਨ ਤੁਮ ਆਵਾ ॥ ੨੪ ॥ ਪਿਖਹਿੰ ਸਹੋਦਰ[7] ਜਬ ਇਸ ਚਾਲਾ। ਪੀੜਾ ਬਯਾਪਹਿ ਮੁਝਹਿ ਬਿਸਾਲਾ। ਨਿਜ ਇਸਤ੍ਰੀ ਭਜਿ ਕਰਿ ਸੁਤ ਦੋਊ। ਨਹੀਂ ਆਇ ਸੁਧ ਲੀਨੀ ਕੋਊ ॥ ੨੫ ॥ ਦੋਹਰਾ ॥ ਸਿਰੀ ਚੰਦ ਜੈਰਾਮ ਘਰ ਕੀਨੇ ਅਨੰਦ ਬਿਲਾਸ। ਜਬ ਕੋ ਤਿਨ[8] ਪਰਲੋਕ ਭਾ ਆਯੋ ਮੋਰ ਅਵਾਸ[9] ॥ ੨੬ ॥ ਚੌਪਈ ॥ ਸਭਿ ਕੀ ਮੈਂ ਪ੍ਰਿਤਪਾਰਨ ਕੀਨੀ। ਨਹੀਂ ਆਇ ਇਨ ਕਬਿ ਸੁਧ ਲੀਨੀ। ਹੋਨੋ ਹੁਤੋ ਫਕੀਰ ਜਿ ਐਸੇ। ਨਿਜ ਪਰਵਾਰ ਸਹੇਰਯੋ ਕੈਸੇ' ॥ ੨੭ ॥ ਸ਼੍ਰੀ ਨਾਨਕ ਸੁਨਤੇ ਸਭਿ ਰਹੇ। ਕੋਊ ਵਾਕ ਨ ਮੁਖ ਤੇ ਕਹੇ। ਤਬਹਿ ਅਜਿੱਤੇ ਨੇ ਸਮਝਾਯੋ। 'ਕਹਿਨਿ ਕਠੋਰ ਨ ਤੁਮ ਬਨਿ ਆਯੋ' ॥ ੨੮ ॥ ਇਸ ਬਿਧਿ ਕਹਿ ਨਿਜ ਸਦਨ ਸਿਧਾਯੋ। ਬਹੁ ਉੱਤਮ ਭੋਜਨ ਬਨਿਵਾਯੋ। ਚਾਰੁ ਚੀਰ ਲੈ ਕਰਿ ਨਿਜ ਹਾਥਾ। ਗਮਨਯੋ ਬਹੁਰ ਨਿਕਟਿ ਜਗਨਾਥਾ[10] ॥ ੨੯ ॥ ਰਿਸ ਸੋਂ ਜਰਤਿ ਜਾਸ ਕੀ ਛਾਤੀ। ਬ੍ਰਿਕਤਿ[11] ਰੀਤਿ ਹਿਰਦੇ ਨ ਸੁਹਾਤੀ। ਭੋਜਨ

[1]ਕਹੀ । [2]ਸੋਹਣਾ । [3]ਚਿੱਟਾ ਤੇ ਕਾਲਾ ਦਾਹੜਾ । [4]ਅਜਿੱਤੇ ਦਾ ਖੂਹ । [5]ਆਗਿਆ, ਹੁਕਮ । [6](ਮੂਲੇ ਨੇ) ਕਿਹਾ । [7]ਦੇਖਦੇ ਹਨ (ਮੇਰੇ) ਭਰਾ । [8]ਭਾਈ ਜੈਰਾਮ ਜੀ ਤੇ ਬੀਬੀ ਨਾਨਕੀ ਜੀ ਦਾ । [9]ਘਰ । [10]ਗੁਰੂ ਜੀ ਦੇ ਪਾਸ । [11]ਭਿਆਗੀ ਦੀ । *ਪਾਃ—ਭਗਵੇ ।

ਧਰਿ ਕੈ ਗਿਰਾ ਅਲਾਈ । 'ਖਾਵਹੁ ਤੂੰ ਨਿਤ ਕੋ ਦੁਖਦਾਈ ॥ ੩੦ ॥ ਦੋਹਰਾ ॥ ਬੇਖ ਫਕੀਰੀ ਤਜਹੁ ਅਬ ਪਹਿਰਹੁ ਬਸਨ ਜਿ ਚਾਰੁ । ਹਮਰੇ ਸੋਦਰ[1] ਬੰਧੁ ਜੇ ਤਿਨ ਮਹਿੰ ਨਹਿੰ ਕਰਿ ਖ੍ਵਾਰ' ॥੩੧॥ ਚੌਪਈ ॥ ਪਹਿਰਹਿੰ ਚੀਰ ਨ ਭੋਜਨ ਖਾਂਹੀ। ਸ਼੍ਰੀ ਪ੍ਰਭੁ ਮੁਖ ਤੇ ਬੋਲਤਿ ਨਾਂਹੀ। ਸਿਰੀ ਚੰਦ ਤਬ ਲਖਮੀਦਾਸਾ । ਬੰਦਨ ਕੀਨਿ ਆਨਿ ਪਿਤ ਪਾਸਾ ॥ ੩੨ ॥ ਬੈਠਨੋ ਪਹਿਰ ਬਿਤੀਤਨੋ ਜਬਹੀ।ਪਹਿਰਨੋ ਖਾਯੋ ਨਹਿੰ ਕਿਛੁ ਤਬਹੀ। ਬਸ ਨ ਬਸਾਵਹਿ ਰਿਸਨੋ ਬਿਸਾਲਾ[2] । ਉਠਿ ਆਯੋ ਮੂਲਾ ਤਿਹ ਕਾਲਾ ॥ ੩੩॥ ਸ਼੍ਰੀ ਪ੍ਰਭੁ ਰਹੇ ਬਿਰਾਜਤਿ ਤਾਂਹੀ । ਜਿਨ ਕੇ ਦੇਖਤਿ ਦੋਖ ਨਸਾਹੀਂ। ਜੇ ਮਹਿਮਾ ਜਾਨਹਿੰ ਗੁਰ ਕੇਰੀ । ਸੋ ਆਵਹਿੰ ਤਹਿੰ ਦਰਸ਼ਨ ਹੇਰੀ ॥ ੩੪ ॥ ਬੰਦਨ ਕਰਹਿੰ ਜਨਮ ਫਲ ਪਾਵਹਿੰ । ਰਹਹਿੰ ਨਿਕਟ ਪੁਨ ਸਦਨ ਸਿਧਾਵਹਿੰ। ਕੋ ਆਵੈ ਕੋ ਕਰਹਿ ਪਿਆਨਾ। ਭੀਰ ਭੂਰ ਹੋਈ ਤਿਹ ਥਾਨਾ ॥ ੩੫ ॥ ਲੇ ਉਪਦੇਸ਼ ਸਿੱਖ ਕੋ ਹੋਵਹਿ । ਸਿਮਰਹਿ ਨਾਮੰ ਸਕਲ ਅਘ ਖੋਵਹਿ। ਇਕ ਤੇ ਦੂਸਰ ਮਹਿਮਾ ਸੁਨਿਕੈ । ਆਇ ਪਰਹਿ ਚਰਨਨ ਗੁਰ ਗੁਨਿਕੈ ॥੩੬॥ ਕਿਤਿਕ ਕਾਮਨਾ ਧਰਿ ਕਰਿ ਸੇਵਹਿੰ। ਜੋ ਇੱਛੈਂ ਬਿਨ ਸੰਸੈ ਲੇਵਹਿੰ।ਨਿਰਮਲ ਮਨ ਕੁੜਨੇ ਕੋ ਹੋਤਾ। ਰਹਹਿੰ ਕਿਤਿਕ ਢਿਗ ਪ੍ਰੀਤ ਸਮੇਤਾ ॥੩੭॥ ਸਤਿਸੰਗਤ ਹੋਵਨ ਬਹੁ ਲਾਗੀ । ਕਰਹਿੰ ਕੀਰਤਨ ਸ਼ਰਧਾ ਜਾਗੀ । ਦਰਸ਼ਨ ਫੇਰ ਪ੍ਰਤਾਪ ਬਿਸ਼ਾਲਾ। ਕਿਉਂ ਨ ਚਲਹਿੰ ਨੀਕੀ ਨਰ ਚਾਲਾ॥ ੩੮ ॥ ਦੋਹਰਾ ॥ ਹੁਤੋ ਨਗਰ ਕੋ ਚੌਧਰੀ ਨਾਮ ਅਜੈਤਾ ਜਾਂਹਿ । ਮਹਿਮਾ ਪ੍ਰਭੁ ਅਵਲੋਕਿ ਕੈ ਸਮਝਯੋ ਨਿਜ ਮਨ ਮਾਂਹਿ ॥੩੯॥ ਚੌਪਈ ॥ਜਹਿੰ ਸੋਹਿਤਿ ਬੇਦੀ ਕੁਲ-ਦੀਪਾ । ਗਮਨਯੋ ਤਿਨ ਕੋ ਤਬਹਿ ਸਮੀਪਾ।ਹ੍ਵੈ ਕਰਿ ਦੀਨ ਪ੍ਰੇਮ ਉਰਭਰਿ ਕੈ । ਰਹਯੋ ਚਰਨ ਕਵਲਨ ਸਿਰ ਧਰਿਕੈ ॥੪੦॥ ਬਹੁਰ ਨ ਉਪਰ ਸੀਸ ਉਠਾਵਾ। ਸ਼੍ਰੀ ਨਾਨਕ ਜੀ ਕਛੁ ਨ ਅਲਾਵਾ। ਬੈਠਿ ਰਹੇ ਤੁਸ਼ਨਿ ਕੋ ਧਾਰੀ। ਜੋ ਨਿਜ ਸੇਵਕ ਮੋਖ ਉਦਾਰੀ ॥ ੪੧ ॥ ਨਹੀਂ ਅਜੈਤੇ ਸੀਸ ਉਚਾਯੋ । ਇਸ ਪ੍ਰਕਾਰ ਇਕ[3] ਜਾਮ ਬਿਤਾਯੋ । ਕ੍ਰਿਪਾ ਦ੍ਰਿਸ਼ਟਿ ਕੋ ਦੇਖਿ ਗੁਸਾਈਂ[4]। ਮ੍ਰਿਦੁਲ ਮਧੁਰ[5] ਮੁਖ ਗਿਰਾ ਅਲਾਈ ॥ ੪੨ ॥ 'ਅਬ ਉਠਿਯੇ ਕਰਤਾਰ ਪਿਆਰੇ । ਅਪਨ ਮਨੋਰਥ ਕਰਹੁ ਉਚਾਰੇ'। ਨਿਜ ਹਾਥਨ ਸੋਂ ਤਬ ਜਗ-

[1]ਭਰਾ । [2]ਵੱਸ ਨਹੀਂ ਚਲਦਾ ਬੜਾ ਕ੍ਰੋਧਵਾਨ ਹੋਯਾ । [3]ਇਕ ਪਹਿਰ । [4]ਮੇਹਰ ਦੀ ਨਿਗਾਹ ਨਾਲ ਦੇਖਕੇ ਗੁਰੂ ਜੀ ਨੇ। [5]ਮਿਠੀ ਤੇ ਪਿਆਰੀ।

ਨਾਥ।ਬੈਠਾਰਜੋ ਉਠਾਇ ਤਿਹ ਮਾਥਾ ॥੪੩॥ ਹਾਥ ਜੋਰਿਕੈ ਬਿਨਤੀ ਭਾਖੀ॥ 'ਰਾਵਰ ਹੋ ਸਭਿ ਘਟ ਕੇ ਸਾਖੀ[1]। ਤੁਮ ਸਭਿ ਜਾਨਹੁ ਅੰਤਰਜਾਮੀ !। ਕਯੋਂ ਬਨਿਹੈ ਮਮ ਕਹਿਨੋਂ ਸ੍ਵਾਮੀ॥੪੪॥ਜੋ ਨਹਿ ਜਾਨਹਿ ਤਾਂਹਿ ਅਗਾਰੀ। ਕਰੈ ਆਪਨੀ ਬ੍ਰਿਥਾ[2] ਉਚਾਰੀ। ਸਰਬੱਗਨ ਢਿਗ ਤੁਸ਼ਨਿ ਨੀਕੀ। ਕਰਹਿੰ ਭਲੇਰੀ ਭਾਵਤਿ ਜੀਕੀ[3]' ॥ ੪੫॥ ਸੁਨਤਿ ਪ੍ਰਸੀਦੇ ਰਿਦੇ ਗੁਸਾਈਂ। ਕਰਨ ਕ੍ਰਿਤਾਰਥ ਗਿਰਾ ਅਲਾਈ। 'ਬੰਦਨ ਕਰਿ ਕਰਤਾਰ ਅਗਾਰੀ। ਪੂਜਹਿ ਮਨਕਾਮਨਾ ਤੁਮਾਰੀ' ॥੪੬॥ ਸੁਨਿਕੈ ਬਹੁਰ ਚਰਨ ਲਪਟਾਯੋ। ਤਤਛਿਨ ਗ਼ਯਾਨ ਰਿਦੈ ਹੁਇ ਆਯੋ। ਸ਼ਕਤਿ ਬਿਸ਼ਾਲ ਭਈ ਸਭਿ ਭਾਂਤੀ। ਪਾਈ ਏਕ ਬਾਰ ਜਨੁ ਥਾਤੀ[4] ॥ ੪੭ ॥ ਸੇਵਾ ਕਰਨ ਲਗੀ ਯੁਤ ਪ੍ਰੀਤੀ। ਬੇਮੁਖਤਾ ਸਗਰੀ ਉਰ ਬੀਤੀ। ਕਿਤਿਕ ਦਿਵਸ ਇਸ ਭਾਂਤਿ ਬਿਤਾਏ। ਸਿੱਖੀ ਮਗ ਮਹਿੰ ਬਹੁ ਨਰ ਪਾਏ ॥੪੮॥ ਇਕ ਦਿਨ ਸਾਸੁ ਸਸੁਰ ਗੁਰ ਕੇਰੇ।ਆਏ ਨਿਕਟਿ ਕ੍ਰੋਧ ਕੇ ਪੂਰੇ। ਸੰਗ ਸੁਲਖਨੀ ਚਲਿ ਕਰਿ ਆਈ। ਪਾਸ ਬੈਠਿ ਕਰਿ ਸਾਸੁ ਅਲਾਈ ॥੪੯॥"ਸੁਨਤੋ ਵੇ ਤੂੰ ਰਹਯੋ ਕੁਰਾਹੀ। ਸਦਾ ਹਮਾਰੀ ਛਾਤੀ ਦਾਹੀ। ਪੁੱਤ੍ਰਨਿ, ਬਨਿਤਾ[5], ਤਜਿ ਪਰਵਾਰਾ। ਫਿਰਯੋ ਪ੍ਰਦੇਸ਼ਨ ਦ੍ਵਾਰਨ ਦ੍ਵਾਰਾ[6] ॥੫੦॥ ਕੋ ਕਾਰਜ ਤੈਂ ਹਾਸਲ ਕੀਨਾ? ਅਪਨੋ ਦਰਬ ਲੁਟਾਇ ਸੁ ਦੀਨਾ। ਜਗ ਕੀ ਲਾਜ ਤਜੀ ਇਕ ਬਾਰੀ। ਹਮਕੋ ਸਭਿ ਮਹਿੰ ਕੀਨ ਖੁਆਰੀ ॥੫੧॥ ਨਰ ਕਹਿੰ–ਅਮੁਕੇ ਕੋ ਜੁ ਜਮਾਤਾ। ਭਯੋ ਫਕੀਰ ਤਜੇ ਤਿਯ ਭਾਤਾ[7]–'।ਸ਼੍ਰੀ ਨਾਨਕ ਤੁਸ਼ਨਿ ਹ੍ਵੈ ਬੈਸੇ। ਸਨਮੁਖ ਬਚਨ ਭਨਯੋ ਨਹਿ ਕੈਸੇ ॥੫੨॥ ਸੁਨੀ ਅਜੋਂ ਤੇ ਜਬ ਅਸ ਗਾਥਾ।–ਮੂਲਾ ਲਰਤਿ ਗੁਰੂ ਕੇ ਸਾਥਾ–। ਦੌਰਯੋ ਘਰ ਤੇ ਤੁਰਨ ਆਵਾ। ਤਿਨ ਸੋਂ ਅਸ ਬਿਧਿ ਬਚਨ ਅਲਾਵਾ ॥ ੫੩ ॥ 'ਊਚੇ ਕਹਿ ਕਿਉਂ ਸੀਸ ਖਪਾਵਤਿ। ਕਿਉਂ ਤੁਮ ਦੁਖੀ ਹੋਇ ਪਛੁਤਾਵਤਿ। ਮਹਾਂ ਪੁਰਖ ਉਰ ਮਤੋ ਉਚੇਰਾ। ਭੇਦ ਨ ਜਾਨਿ ਸਕਹੁ ਇਨ ਕੇਰਾ ॥੫੪ ॥ ਬਿਨਾ ਹੇਤੁ[8] ਤੇ ਆਨ ਅਕਾਵਤਿ। ਇਹ ਨਹਿ ਤੁਮਕੋ ਕਛੂ ਦੁਖਾਵਤਿ। ਨਹੀਂ ਬਿਗਾਰਤਿ ਕਾਰਜ ਰਾਈ। ਕਛੂ ਨ ਜਾਚਤਿ ਤੁਮ ਢਿਗ ਜਾਈ॥੫੫॥ ਕਹਹੁ ਕਠੋਰ ਗਿਰਾ ਦੁਖ ਦਾਈ। ਨਾਹਕ[9] ਰੋਸੁ ਕਰਹੁ

[1]ਸਭ ਹਿਰਦਿਆਂ ਦੇ ਜਾਣਨੇ ਵਾਲੇ ਹੋ ਆਪ। [2]ਹਾਲਤ, ਪੀੜਾ। [3](ਸਰਬੱਗਜ) ਚੰਗੀ ਤੇ ਮਨ ਭਾਂਵਦੀ ਹੀ (ਗਲ) ਕਰਦੇ ਹਨ। [4]ਥੈਲੀ। [5]ਇਸਤ੍ਰੀ। [6]ਦਰਬਦਰ। [7]ਇਸਤ੍ਰੀ ਪੁੱਤ੍ਰ। [8]ਬਿਨਾਂ ਕਾਰਨ। [9]ਐਵੇਂ।

ਅਕੁਲਾਈ[1]। ਭਯੋ ਫਕੀਰ ਬ੍ਰਿਕਤਿ[2] ਮਨ ਮਾਂਹੀ। ਅਬ ਤੁਮ ਕਾਜ ਰਹਨੋ ਕੋ ਨਾਂਹੀ॥੫੬॥ਕਰਿ ਸੰਤੋਖ ਸਦਨ ਨਿਜ ਬੈਸਹੁ॥ਮੁਖ ਤੇ ਬਚਨ ਕਹੋ ਨਹਿੰ ਕੈਸਹੁ[3]। ਬੋਲਨੋ ਮੂਲਾ[4]ਤੁਮ ਹੋ ਸਜਾਨੇ। ਸੁਨਹੁ ਚੌਧਰੀ ! ਸਭਿ ਬਿਧਿ ਜਾਨੇ[5] ॥੫੭॥ ਪ੍ਰਿਥਮੈ ਇਸ ਢਿਗ ਦਰਬ ਘਨੇਰਾ। ਦਯੋ ਲੁਟਾਇ ਸਰਬ ਬਿਨ ਦੇਰਾ। ਇਤਨੀ ਗੁਨੀ ਨ[6] ਨਿਜ ਮਨ ਮਾਂਹੀ।–ਸੁਤ ਬਨਿਤਾ ਕਿਹ ਥਲ ਤੇ ਖਾਹੀਂ–॥੫੮॥ ਸਭਿ ਬਿਵਹਾਰ ਦਰਬ ਤੇ ਹੋਈ। ਸੋ ਇਨ ਦੀਨ ਅਕਾਰਥ ਖੋਈ। ਬਹੁਰੋ ਤਜੀ ਜਗਤ ਕੀ ਲਾਜਾ। ਬੇਖ ਫਕੀਰੀ ਤਨ ਮੈਂ ਸਾਜਾ ॥ ੫੯ ॥ ਪਰਦੇਸ਼ਨਿ ਗਮਨਨੋ ਬਹੁ ਕਾਲਾ। ਅਬਿ ਆਯੋ ਨਿਜ ਭਜਤਿ ਨ[7] ਚਾਲਾ। ਬੈਠਿ ਸਮੀਪ ਦਹਤਿ ਨਿਤ ਛਾਤੀ। ਇਸ ਕੀ ਚਿੰਤ ਹਮਹਿੰ ਦਿਨ ਰਾਤੀ ॥ ੬੦ ॥ ਜੋ ਸ਼ਰੀਕ ਸਭਿ ਹੰਸੀ ਉਚਾਰੈਂ। ਇਹ ਨਹਿੰ ਕਿਹ ਕੀ ਸ਼ੰਕ ਬਿਚਾਰੈ[8]। ਬਹੁਰ ਅਜਿੱਤਾ ਬੋਲਨੋ ਬਾਨੀ । 'ਸੁਨੋ ਚਚਾ ਤੁਮ ਕਹਤਿ ਸਿਆਨੀ[9]॥੬੧॥ ਜੋ ਪਰੰਤੁ[10] ਹੋਵੈ ਸੰਸਾਰੀ। ਤਿਸਕੋ ਚਹਤਿ ਸੁ ਅਸ ਬਿਵਹਾਰੀ। ਇਨ ਕੋ ਸੁਪਨੇ ਮੋਹ ਨ ਆਵੈ। ਰਹਿਤਿ ਆਪ ਤਸ ਜਸ[11] ਮਨ ਭਾਵੈ ॥ ੬੨ ॥ ਇਨ ਕੇ ਆਗੈ ਤੁਸ਼ਨ ਠਾਨਹੁ । ਇਸ ਬਿਧਿ ਅਪਨਾ ਭਲਾ ਪਛਾਨਹੁ[12]। ਮੂਲਾ ਕਹੈ 'ਨ ਹੌਂ ਅਬ ਕਹੌਂ।–ਨਿਜ ਪਰਵਾਰ ਸਮ੍ਹਾਰੈ–ਚਹੌਂ ॥੬੩॥ ਸਭਿ ਕੋ ਖਰਚ ਪਰਨੋ ਗਰ ਮੇਰੇ।ਇਨ ਸੁਧ ਲਈ ਨ ਕਬ ਮੁਰਿ ਹੇਰੇ[13]। ਸੁਧਾ ਹੋਇ ਨ ਇਹ ਮਮ ਭਾਖੇ[14]। ਨਿਤ ਟੇਢੇ ਮਾਰਗ ਪਗ ਰਾਖੇ[15]॥੬੪॥ਦੋਹਰਾ॥[16]ਸੁਨਿ ਮਹਿਤਾ[17] ! ਸ਼੍ਰੀ ਚੰਦ ਪੁਨ ਦੂਜੋ ਲਖਮੀ ਦਾਸ।ਤਰੁਨ ਬੈਸ ਤਿਨ ਕੀ ਭਈ ਖਾਟਹਿੰ ਅਬ ਧਨ ਰਾਸ ॥੬੫॥ਚੌਪਈ॥ ਤਿਨ ਕੀ ਮਾਤ ਸੁਸਾ[18]ਸਮ ਹੋਰੀ। ਹੌਂ ਕਰਿਹੌਂ ਤਿਹ ਸੇਵ ਘਨੇਰੀ॥ ਪਠਹੁ ਸਦਨ ਮਮ ਬਿਲਮ ਨ ਲਾਵਹੁ।ਕਛੁ ਨਹਿੰ ਰਿਦੇ ਸੰਦੇਹ ਉਠਾਵਹੁ'॥੬੬॥ ਮੂਲਾ ਕਹੈ'ਨ ਇਉਂ ਬਨਿ ਆਵੈ।ਹਮਰੀ ਨਿੰਦਾ ਜਗਤ ਅਲਾਵੈ।–ਅਪਨੀ ਤਨੁਯਾ ਹੇਤੁ ਅਹਾਰਾ[19]। ਪਰ ਘਰ ਪਠੀ–ਕਹੈ ਸੰਸਾਰਾ' ॥ ੬੭ ॥ ਕਹੈ ਅਜਿੱਤਾ 'ਜੋ ਅਸ ਜਾਨਹੁ। ਨਿਜ ਮੁਖ ਤੇ ਤੁਸ਼ਨਿ ਇਮ ਠਾਨਹੁ। ਕਜਾ

---

[1]ਵਜਾਕੁਲ ਹੋਕੇ। [2]ਤਿਆਗੀ। [3]ਜਾਣਦੇ ਹੋ। [4]ਇੰਨੀ ਨਾਂ ਸੋਚੀ। [5]ਛਡਦਾ ਨਹੀਂ। [6]ਤੁਸੀਂ ਸਿਆਣੀ ਗੱਲ ਆਖਦੇ ਹੋ। [7]ਪਰ ਜੋੜ੍ਹਾ ਤਾਂ। [8]ਜਿਵੇਂ । [9]ਮੇਰੇ ਦੇਖਦਿਆਂ । (ਅ) ਮੁੜਕੇ (ਨਾ ਆ ਕੇ) ਡਿੱਠਾ। [10]ਮੇਰੇ ਆਖੇ ਸਿੱਧਾ ਨਹੀਂ ਹੁੰਦਾ । [11]ਅਜਿੱਤਾ ਚੌਧਰੀ ਬੋਲਿਆ। [12]ਹੇ ਮਹਿਤਾ (ਮੂਲ ਚੰਦ ਜੀ)। [13](ਅਪਨੀ) ਭੈਣ । [14]ਰੋਟੀ ਵਾਸਤੇ।

ਇਨ[1] ਆਗੈ ਜਾਇ ਬਖਾਨਜੋ। ਜਿਨ ਕੋ ਭੇਦ ਸੁ ਜਾਇ ਨ ਜਾਨਜੋ ॥੬੯॥ ਦੁਖ ਸੁਖ ਮਹਿੰ ਸਮਤਾ ਇਨ ਕੇਰੀ। ਸਾਧੁ ਰੂਪ ਹੈ ਬ੍ਰਿਕਤਿ ਘਨੇਰੀ'। ਮੂਲਾ ਭਨਤਿ'ਕਹੈਂ ਜਿਹ ਸਾਧੂ[2]। ਇਹ ਸਮ ਕੋ ਨ ਕਰੈ ਅਪਰਾਧੂ ॥੬੯॥ ਦੋਹਰਾ ॥ਇਸ ਜੈਸਾ ਖੋਟਾ ਨ ਕੋ ਨਿਤ ਛਾਤੀ ਕਿਧ ਦਾਹ। ਕੌਨ ਸੁ ਲੱਛਨ ਸਾਧ ਕੋ ਨਾਮ ਪਰਜੋ ਜਗ ਮਾਂਹਿ'॥੭੦॥ ਚੌਪਈ॥ਚੰਦੋਰਾਨੀ ਕਰਕੀ[3]ਫੇਰ। 'ਤਪਾ ਰਖਾਯੋ ਆਖਯ ਟੇਰਿ[4]। ਕੀਨੋ ਵਹਿਰ ਫਕੀਰੀ ਬੇਸਾ। ਤਿਯ ਸੁਤਿ ਤਜਿ ਕੈ ਫਿਰਜੋ ਬਿਦੇਸ਼ਾ ॥ ੭੧ ॥ ਕਰਿ ਅਨਾਥ ਤਿਨ ਗਯੋ ਪਲਾਈ। ਤਨਕ ਨ ਮਨ ਮਹਿੰ ਕਰੁਨਾ ਆਈ। ਹੌਂ ਪਰਮੇਸ਼ੁਰ ਕੋ ਭੇ ਕਰਿਕੈ। ਇਸ ਕੋ ਕਹਿਤਿ ਨ ਕਛੂ ਬਿਚਰਿ ਕੈ ॥੭੨॥ ਨਾਤੁਰ ਮੈਂ ਅਬ ਕਰੌਂ ਖੁਆਰੂ[5]। ਪ੍ਰਗਟਾਵੌਂ ਇਹ ਸ੍ਵਾਂਗ ਕੁਚਾਰੂ[6*]'।ਸੁਨਿ ਸ਼੍ਰੀ ਗੁਰ ਭੂਸ਼ਨਿ ਹ੍ਵੈ ਰਹੇ। ਤਨਕ[7] ਬਦਨ ਤੇ ਬਚਨ ਨ ਕਹੇ ॥ ੭੩॥ ਦੋਹਰਾ ॥ ਬੋਲੀ ਬਹੁਰ ਸੁਲੱਖਣੀ 'ਤੁਮ ਸੰਗ ਬੋਲਨਿ ਕਾਜ[8]। ਏਕ ਬਾਰ ਜਗ ਲਾਜ ਤਜਿ ਕਿਉਂ ਕਰਿ ਭਯੋ ਨਿਲਾਜ†॥੭੪॥ ਚੌਪਈ॥ ਕਿਉਂ ਤੁਮ ਫਿਰੇ ਮੋਹਿ ਸੰਗ ਲਾਵਨ[9]। ਜੇ ਤਨ ਭਗਵੋ ਭੇਖ‡ ਬਨਾਵਨ। ਮੁਝ ਕੋ ਕਰਿ ਅਨਾਥ ਇਕ ਬਾਰੀ। ਆਇ ਨ ਕਬਹੂੰ ਸੁਰਤਿ ਸੰਭਾਰੀ' ॥ ੭੫ ॥ ਕਹਿਤ ਅਜਿੱਤਾ 'ਭਗਨੀ ! ਸੁਨੀਏ। ਭਲਾ ਆਪਨਾ ਭੂਸ਼ਨਿ ਗੁਨੀਏ[10]। ਅਸਨ ਬਸਨ ਕੀ ਜੇ ਹ੍ਵੈ ਚਾਹੀ। ਸੇਵਾ ਕਰੌਂ, ਕਹੋ ਮੁਝ ਪਾਹੀ ॥ ੭੬ ॥ ਦੋਹਰਾ ॥ ਮਾਤ ਪਿਤਾ ਤੇਰੇ ਕਹੈਂ ਕਹਿਨ ਉਚਿਤ ਤੁਝ ਨਾਂਹਿ।ਮੁਖ ਤੇ ਭਨਤਿ ਕੁਬੋਲ ਕੋ ਹ੍ਵੈ ਬਿਰੋਧ ਤੁਮਮਾਂਹਿ।੭੭। ਚੌਪਈ॥ਹੈਇਨਕੇ ਸੰਗ ਤੁਮਰੋ ਕਾਜ।ਇਨਹੀ ਸੋਂ ਸਭਿ ਬਿਧਿ ਸੁਖਸਾਜ'।

---

[1]ਗੁਰੂ ਜੀ ਦੇ। [2]ਜਿਸ ਨੂੰ (ਤੂੰ) ਸਾਧੂ ਕਹਿੰਦਾ ਹੈਂ। [3]ਕੜਕ ਕੇ ਬੋਲੀ। [4]ਆਪਣਾ ਤਾਂ ਨਾਮ ਤਪਾ ਰਖਾਲਿਆ ਹੈ (ਲੋਕਾਂ ਨੂੰ) ਕਹਿਕੇ। [5]ਖੁਆਰ ਕਰ ਦਿੰਦੀ। (ਅ) ਕਰਾਂਗੀ। [6]ਇਸ ਦਾ ਸ੍ਵਾਂਗ ਖੋਟੀ ਚਾਲ ਵਾਲਾ। [7]ਥੋੜਾ ਬੀ। [8](ਮੇਰਾ) ਕੰਮ ਹੈ। [9]ਲਾਵਾਂ। [10]ਚੁਪ ਵਿਚ ਜਾਣੇ। *ਪਾ:–ਸਾਗਰ ਚਾਰੂ।

†ਐਸੇ ਵਾਕ ਜਗਤ ਰੀਤਿ ਦੇ ਜਗਤ ਦੇ ਮੋਹ ਮਾਇਆ ਵਿਚ ਕਹੇ ਗਏ ਹਨ, ਕਾਰਣ, ਗੁਰੂ ਜੀ ਦੀ ਆਤਮਕ ਉੱਚਤਾ, ਪਰਉਪਕਾਰ, ਤਜਾਗ, ਵੈਰਾਗ,ਅਬਚਲੀ ਜੋਤ ਹੋਣ ਤੋਂ ਅਜੇ ਨੈਣ ਮੀਂਦੇ ਹਨ। ਦੂਸਰੇ ਪੇਕੇ ਘਰ ਦਾ ਅਪਮਾਨ ਤੇ ਦੁਖ (ਦੇਖੋ ਅੰਕ ੭੯) ਬੇਬਸ ਕਰ ਰਿਹਾ ਹੈ ਤੇ ਬੇਅਦਬੀ ਦੇ ਵਾਕ ਉਸ ਉੱਖੜੀ ਚਿਤ ਬ੍ਰਿਤੀ ਤੋਂ ਬੇਤੋਲੇ ਨਿਕਲਦੇ ਹਨ। ਇਨ੍ਹਾਂ ਸਾਰੇ ਵਾਕਾਂ ਦੇ ਸਹਾਰਨ ਤੋਂ ਗੁਰੂ ਜੀ ਦੀ ਸਹਿਨਸੀਲਤਾ ਦਾ ਕਮਾਲ ਸਫ਼ੁਟ ਹੁੰਦਾ ਹੈ।

‡ਪਾ:–ਭੇਖ ਫਕੀਰ।

ਕਹੈ ਸੁਲਖਨੀ 'ਸੁਨਿ ਮਮ ਭਾਈ! ਹੌਂ ਕਿਹ ਕੇ ਅਵਲੰਬ ਰਹਾਈਂ॥੭੮॥ ਮਾਤ ਪਿਤਾ ਦੇਵਤਿ ਹੈਂ ਗਾਰੀ[1]। ਅਪਨ ਗਰੇ ਤੇ ਚਹਿਤ ਉਤਾਰੀ। ਬੋਲ ਕੁਬੋਲ ਦੇਤਿ ਹੈਂ ਤਾਨੈ[2]।–ਤੂੰ ਭੀ ਕਰਹੁ ਢਕੀਰੀ ਥਾਨੈ॥੭੯॥ ਜਾਇ ਬੈਠਿ ਨਿਜ ਪਤਿ ਕੇ ਪਾਸੂ। ਸਾਧੁ* ਭੇਖ ਕਰਹੁ ਜਸ ਤਾਸੂ[3]। ਪਰੀ ਗਰੇ ਤੂੰ ਸਦਾ ਹਮਾਰੇ–।ਸੋ ਸਭਿ ਸਾਚੀ ਕਰਤਿ ਉਚਾਰੇ ॥ ੮੦ ॥ ਦੋਹਰਾ ॥ ਮੁਰ[4] ਨਿਦਾਨ ਜੋ ਨਾਨਕੀ ਜਬ ਜੀਵਤਿ ਸੁਖਦਾਇ। ਸਿਰੀ ਚੰਦ ਤਿਹ ਸਦਨ ਮਹਿਂ ਸਭਿ ਕੁਛ ਪਹਿਰਤਿ ਖਾਇ ॥੮੧॥ ਚੌਪਈ॥ਮਨ ਭਾਵਤਿ ਜੋ ਕਰਤਿ ਬਿਲਾਸੂ। ਨਹਿਂ ਚਿੰਤਾ ਕਾਂਹੂ ਕੀ ਤਾਸੂ। ਜਬ ਕਾ ਭਾ ਤਿਨ ਕੋ ਪਰਲੋਕੂ ਹਮ ਕੋ ਭਯੋ ਸਭੈ ਬਿਧਿ ਸ਼ੋਕੂ ॥੮੨॥ਦਸ ਦਿਸ਼ਿ ਤੇ ਮੁਝ ਬਨਜੋ ਕੁਫੇਰਾ[5]। ਕਿਸ ਪ੍ਰਕਾਰ ਹੈ ਜੀਵਨ ਮੇਰਾ ?'। ਅਸ ਕਹਿ ਆਂਖਨ ਆਂਸੂ ਗੇਰਤਿ।ਊਚ। ਸ੍ਵਾਸ ਲੈ ਧਰਨੀ ਹੇਰਤਿ ॥੮੩॥ ਸ਼੍ਰੀ ਨਾਨਕ ਪਿਖਿ ਸੁਨਿ ਕੈ ਬਾਨੀ। ਰਿਦੈ ਬਿਖੈ ਕਰੁਨਾ ਬਹੁ ਠਾਨੀ। ਕਹਿਤਿ ਭਏ 'ਸੁਨ ਚੋਲੀ[6]!ਕਾਨਾ। ਦੁਖ ਪੁਨ ਭੂਖ ਜਿ ਕਰਹੁ ਪ੍ਰਵਾਨਾ ॥ ੮੪ ॥ ਰਹਹੁ ਨਿਕਟਿ ਹਠ ਕਰਹੁ ਘਨੇਰਾ। ਜੋ ਹਮ ਹਾਲ ਸੁ ਹੋਵਹਿ ਤੇਰਾ'। ਭਨੈਂ ਸੁਲਖਨੀ 'ਸੁਨਿ ਬਚ ਮੋਰੇ। ਨਹਿਂ ਭੂਖਨ ਜਾਚੌਂ ਢਿਗ ਤੋਰੇ ॥ ੮੫ ॥ ਰਿਦੈ ਬਿਖੈ ਚਾਹੌਂ ਨਿਤ ਐਸੇ। ਤੁਮ ਜਿਉਂ ਹਾਲ ਹੋਇ ਮਮ ਤੈਸੇ। ਦੁਖ ਭੂਖ ਸਹਿ ਕੈ ਅਪਨ ਸਰੀਰਾ। ਰਹੌਂ ਸਦੀਵ ਤੁਮਾਰੇ ਤੀਰਾ' ॥ ੮੬ ॥ ਪ੍ਰਭੁ ਬੋਲੇ 'ਜੇ ਅਸ ਮਨ ਤੇਰੇ। ਆਨਹੁ ਸੁਤ ਅਬ ਕਰਹੁ ਨ ਦੇਰੇ। ਸਭਿ ਕਰਤਾਰ ਕਰਹਿਗੋ ਨੀਕੀ। ਜੇ ਸ਼ਰਧਾ ਐਸੀ ਦਿਢ ਜੀ ਕੀ' ॥ ੮੭ ॥ ਸੁਨੇ ਸੁਲਖਨੀ ਅਸ ਬਚ ਜਬ ਹੀ। ਤੂਰਨ ਗਈ ਸਦਨ ਕੋ ਤਬਹੀ। ਦੋਨੋ ਸੁਤ ਲੇਕਰਿ ਨਿਜ ਸੰਗਾ।ਹਰਖਤਿ ਆਈ ਕਰਤਿ ਉਮੰਗਾ ॥ ੮੮ ॥ ਮੂਲ ਚੰਦ ਪੁਨ ਚੰਦੋਰਾਨੀ। ਘਰ ਗਮਨੀ ਮਨ ਬਹੁ ਮੁਰਝਾਨੀ। ਬਹੁਰੋ ਬੋਲ ਨ ਕੋਊ ਆਵਤਿ। ਹੈ ਤੁਸ਼ਨਿ ਹਿਰਦੇ ਪਛੁਤਾਵਤਿ ॥ ੮੯ ॥ ਦੋਹਰਾ ॥ ਸਿਰੀਚੰਦ ਕੋ ਸੰਗ ਲੇ ਦੂਸਰ ਲਖਮੀ ਦਾਸ। ਆਇ ਸੁਲਖਨੀ ਬੈਠਿਗੀ ਪਾਇ ਹਰਖ ਸੁਖਰਾਸ ॥ ੯੦ ॥ ਚੌਪਈ ॥ ਜਹਿਂ ਬੈਠੇ ਅਘ ਓਘ ਨਿਕੰਦਨ[7]। ਦੈ ਸੁਤ ਕੋਨ ਚਰਨ ਪਰ ਬੰਦਨ। ਰਹਿਨ

---

[1]ਗਾਲੀਆਂ। [2]ਮੇਹਣੇ। [3]ਜੈਸਾ ਤਿਸ (ਪਤੀ) ਦਾ ਹੈ (ਅ) ਤੈਸਾ ਕਰ। [4]ਮੇਰੀ। [5]ਖੋਟਾ ਫੇਰ, ਘਾਟਾ। [6]ਬੀਬੇ ਸੁਲੱਖਣੀ ਜੀ ਦੀ ਪੇਕੀ ਜਾਤ ਚੋਣੀ ਸੀ। [7]ਸਾਰੇ ਪਾਪਾਂ ਦੇ ਕੱਟਣ ਵਾਲੇ।

*ਪਾ:–ਭਗਵਾ।

ਲਗੇ ਨਿਜ ਪਿਤ ਕੇ ਪਾਸੁ। ਚਿੰਤਾ ਸਗਰੀ ਕੀਨ ਬਿਨਾਸੁ ॥ ੯੧॥ ਸਰਬ ਪ੍ਰਕਾਰਨ ਸੇਵਾ ਜੋਊ।ਕਰਹਿ ਅਜਿੱਤਾ ਹਿਤੰ[1] ਧਰਿ ਸੋਊ। ਅਤਿ ਅਜ਼ਮਤ ਮਹਿੰ ਪੂਰਨ ਹੋਯੋ[2]। ਜਨਮ ਮਰਨ ਕੋ ਸੰਸਾ ਖੋਯੋ॥੯੨॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਮੂਲੇ ਕੋ ਪ੍ਰਸੰਗ' ਬਰਨਨੰ ਨਾਮ ਉਣੱਤੀਸਮੋ ਅਧਯਾਯ ॥ ੨੯ ॥

੩੦. [ਚਰਨ ਮੰਗਲ। ਕਰਤਾਰ ਪੁਰ ਬਸਨਾ, ਬ੍ਰਹਮਣ ਦੀ ਰਸੋਈ ਦੀ ਸੁਚ]

ਦੋਹਰਾ ॥ ਬਿਸ਼ਿਯਨ ਤੇ ਬੈਰਾਗਿ ਹ੍ਵੈ ਕਰਿ ਗੁਰ ਪਗ ਅਨੁਰਾਗ।
ਲਿਵ ਲਗਾਇ ਜਾਗਤਿ ਰਹਹੁ ਸਿਮਰ ਨਾਮ ਵਡਭਾਗ ॥ ੧ ॥

ਅਰਥ–(ਹੇ ਮਨ !) ਵਿਸ਼ਿਆਂ ਤੋਂ ਵੈਰਾਗੀ ਹੋਕੇ ਗੁਰੂ ਜੀ ਦੇ ਚਰਣਾਂ (ਨਾਲ) ਪ੍ਰੇਮ ਕਰ, (ਤੇ ਵਾਹਿਗੁਰੂ ਜੀ ਦਾ) ਨਾਮ ਸਿਮਰ, (ਸਿਮਰਣ ਵਿਚ) ਲਿਵ ਲਾਈ ਰੱਖਕੇ (ਅੰਤਰ ਮੁਖ) ਜਾਗਦਾ ਰਹੁ (ਤਾਂ ਤੂੰ ਹੋਂ) ਵਡਭਾਗੀ ਹੈਂ।

ਭਾਵ–ਪਿੱਛੇ ਅਭਾਗੀ ਮਨ ਦਾ ਲੱਛਣ ਕਿਹਾ ਸਾਨੇ ਜੋ ਤੋਤੇ ਵਾਂਙੂ ਭੁਲੇਵੇ ਵਿਚ ਆਕੇ ਵਿਸ਼ਿਆਂ ਦੇ ਭੈੜੇ ਨਤੀਜੇ ਪਾਕੇ ਨਿਸ਼ਫਲਤਾ ਨੂੰ ਪ੍ਰਾਪਤ ਹੁੰਦਾ ਹੈ, ਇਥੇ ਉਸੇ ਮਨ ਨੂੰ ਵਡਭਾਗੀ ਹੋਣ ਦੀ ਜੁਗਤਿ ਦੱਸਦੇ ਹਨ ਤੇ ਰਸਾਲ ਬਿੱਛ ਦਾ ਪਤਾ ਦੇਂਦੇ ਹਨ ਜੋ ਐਉਂ ਹੈ:–ਵਿਸ਼ਿਆਂ ਤੋਂ ਵੈਰਾਗ, ਗੁਰ ਚਰਨਾਂ ਦਾ ਪ੍ਰੇਮ, ਨਾਮ ਦਾ ਸਿਮਰਣ, ਲਿਵ ਤੇ ਆਤਮ-ਜਾਗ੍ਰਤ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਕਿਤਿਕ ਦਿਵਸ ਜਬ ਰਹਤਿ ਬਿਤਾਏ। ਦਿਨ ਪ੍ਰਤਿ ਮਹਿਮਾ ਹੁਇ ਅਧਿਕਾਏ। ਅਵਲੋਕਤਿ ਸਮਝਨੋ ਤਬ ਮੂਲਾ। –ਭਾ ਸ਼੍ਰੀ ਨਾਨਕ ਜਸ ਅਨਕੂਲਾ–॥੨॥ਆਧੋ ਅਪਰ ਤਜੀ ਸਭਿ ਗਿਨਤੀ। ਹਾਥ ਜੋਰਿ ਕੈ ਕੀਨੀ ਬਿਨਤੀ। 'ਤੁਮ ਤੋ ਮਹਾਂ ਪੁਰਖ ਹੋ ਪੂਰੇ। ਹਮ ਨਹਿੰ ਚਲਿਤ[3] ਲਖੇ ਜੋ ਰੂਰੇ ॥੩॥ ਨਿਸ ਦਿਨ ਨਿੰਦਤਿ ਰਹੇ ਬਿਸਾਲਾ। ਪਚੀ ਭਏ[4] ਨਿਤ ਜਗਤ ਜੰਜਾਲਾ। ਅਵਗੁਨ ਕਰੇ ਬਖ਼ਸ਼ੀਏ ਮੋਹੀ।ਅਹੈ ਹਮਾਰੀ ਲੱਜਨਾ ਤੋਹੀ' ॥੪॥ ਦੀਨ ਭਏ ਕੋ ਦੇਖਿ ਦਯਾਲਾ। ਕਹੇ ਬਚਨ ਕਰਿ ਕ੍ਰਿਪਾ ਬਿਸਾਲਾ। 'ਸਿਮਰਹੁ ਸੱਤਿਨਾਮ ਗਤਿਦਾਈ। ਸਤਿਸੰਗਤ ਮਹਿੰ ਮਿਲਿ ਸੁਖ ਪਾਈ ॥੫॥ ਕਰਿ ਬੰਦਨ ਕਰਤਾਰ ਅਗਾਰੀ। ਪਾਵਹੁ ਗੇ ਅਪਵਰਗ[5] ਸੁਖਾਰੀ'। ਇਸ ਬਿਧਿ ਸੁਨਿਕੈ ਸੀਸ ਨਿਵਾਯੋ। ਮੋਹ ਪਟਲ[6] ਤਤਛਿਨ ਬਿਲਗਾਯੋ[7] ॥੬॥ ਸਿਮਰਨ ਮਹਿੰ ਲਿਵ ਲਗੀ ਸੁਹੇਲੀ। ਤਜੀ

---

[1]ਪ੍ਰੇਮ । [2]ਭਾਵ ਅਜਿੱਤਾ । [3]ਚਰਿੱਤ੍ਰ । [4]ਖਚਤ ਹੋਏ ਹੋਏ ਰਹੇ। [5]ਮੁਕਤੀ । [6]ਮੋਹ ਦਾ ਪੜਦਾ। [7]ਦੂਰ ਹੋ ਗਿਆ।

ਪਹਿਲ ਕੀ ਦ੍ਵੈਤ ਦੁਹੇਲੀ[1]।ਆਨਿ ਸਦਨ ਨਿਜ ਤਿਯ ਸਮਝਾਈ। ਪਾਛਲ ਬਾਤਨ ਤੇ ਪਛੁਤਾਈ॥੭॥ਕਿਤਿਕ ਕਾਲ ਕੀਨੋ ਸਤਿਸੰਗਾ। ਹਰਿ ਚਰਨਨ ਮਹਿੰ ਪ੍ਰੇਮ ਉਮੰਗਾ*।ਭਏ ਬਿਬੇਕੀ ਥੋਰਨ ਦਿਨ ਮੈਂ।ਸੱਤਿ ਅਸੱਤਿ ਲਖਨੋ ਸਭਿ ਮਨ ਮੈਂ ॥੮॥ ਆਰਬਲਾ ਪੂਰਨ ਪੁਨ ਹੋਈ। ਸੁਖ ਸੋਂ ਤਨ ਤਜਿਗੇ ਤਬ ਦੋਈ। ਗਵਨੇ ਪ੍ਰਭੁਕੇ ਭਵਨ[2] ਸੁਹਾਵਨ। ਪਹੁੰਚੇ ਜਹਾਂ ਭਗਤ ਮਨ ਪਾਵਨ[3]॥੯॥ ਸ਼੍ਰੀ ਨਾਨਕ ਤਿਨ ਕੀ ਗਤਿ ਕਰਿਕੈ। ਰਹੇ ਤਹਾਂ ਸਿਖ ਪ੍ਰੇਮ ਬਿਚਰਿਕੈ। ਕਿਤਿਕ ਦਿਨਨ ਪੁਨ ਕੀਨ ਤਿਆਰੀ। ਸਭਿ ਕੋ ਦਈ ਧੀਰ ਕਹਿ ਭਾਰੀ† ॥੧੦॥ ਰਾਵੀ ਤਟ ਪਰ ਕੀਨ ਪਯਾਨਾ[4]। ਪਾਛੇ ਗਮਨਤਿ ਮੈਂ ਮਰਦਾਨਾ। ਸੁੰਦਰ ਤੀਰ ਦੇਖਿ ਇਕ ਥਾਈਂ। ਬੈਠਿ ਗਏ ਤਹਿੰ ਸ਼੍ਰੀ ਜਗਸਾਈਂ ॥ ੧੧ ॥ ਹੋਇ ਰਹੇ ਤਬ ਪੌਨ ਅਹਾਰੀ। ਜਿਉਂ ਤਪੀਸ਼ ਤਪ ਤਾਪਹਿੰ ਭਾਰੀ।ਸੁਨਿ ਸੁਨਿ ਲੋਕ ਤਹਾਂ ਚਲਿ ਆਏ।ਹਿਤ ਕਰਿ ਪਦ ਪੰਕਜ ਲਪਟਾਏ ॥੧੨॥ ਲੈ ਉਪਦੇਸ਼ ਸਿੱਖ ਬਹੁ ਹੋਵਹਿੰ। ਸੇਵਹਿੰ ਸਗਰੇ ਦੇਖਨ ਖੋਵਹਿੰ। ਇਕ ਤੇ ਜਸ ਦੂਸਰ ਸੁਨਿ ਕਾਨਾਂ। ਆਵਹਿ ਦਰਸ਼ਨ ਹਿਤ ਤਿਹੰ ਥਾਨਾ ॥੧੩॥ਗ੍ਰਾਮ ਨਗਰ ਤਹਿੰ ਨਿਕਟਿ ਜੁ ਅਹਿਹੀਂ। ਮਿਲਹਿੰ ਪਰਸ-ਪਰ ਉਸਤਤਿ ਕਹਿਹੀਂ। 'ਪੂਰਨ ਪੁਰਖ ਬਡਾ ਇਹ ਸਾਧੂ। ਜਿਸ ਦਰਸ਼ਨ ਨਾਸਹਿੰ ਅਪਰਾਧੂ ॥੧੪ ॥ ਕਲਾਵਾਨ ਗੁਨਵਾਨ ਮਹਾਨਾ। ਹੋਵਤਿ ਸਾਚ ਜੁ ਕਰਹਿ ਬਖਾਨਾ। ਨਿਤ ਸਾਹਿਬ[5] ਮੈਂ ਜਿਸਕੀ ਪ੍ਰੀਤਾ। ਸ਼ਾਂਤਿ ਰੂਪ ਨਹਿੰ ਡੋਲੈ ਚੀਤਾ॥੧੫॥ ਇਹ ਦਰਵੇਸ਼ ਖ਼ੁਦਾਇ ਪਿਆਰਾ।ਕਿਧੌਂ ਖ਼ੁਦਾਇ ਆਪ ਤਨ ਧਾਰਾ[6]।ਬਹੁਨਰ ਆਨਿ ਬੂਝਨਾਕਰਿਹੀਂ।ਤੁਰਨਸਭਿ ਕੋ ਪ੍ਰਸ਼ਨ ਉਚਰਿਹੀਂ[6] ॥ ੧੬॥ ਸੰਨਯਾਸੀ, ਬ੍ਰਹਮਚਾਰੀ,ਗ੍ਰਿਹਸਤੀ। ਤਪੀ, ਬੈਰਾਗੀ, ਬਾਨ ਜਿ ਪ੍ਰਸਤੀ[7]। ਜੋਗੀ, ਬਹੁਰ ਬੈਸ਼ਨੌ ਜੋਊ। ਹਿੰਦੂ, ਮੁਸਲਮਾਨ ਸਭਿ ਕੋਊ ॥ ੧੭ ॥ ਆਇ ਜਿ ਸੰਸੈ ਕੋਊ ਕਰਿਹੀ। ਤਤਛਿਨ ਉੱਤਰ ਪ੍ਰਭੂ ਉਚਰਿਹੀਂ। ਸੁਨਿ ਸੁਨਿ,ਸ਼ਰਧਾ ਉਰ ਮਹਿੰ ਧਰਿਹੀਂ। ਸ਼ਬਦ ਲਿਖਹਿੰ ਪੁਨ

---

[1]ਦੁਖਦਾਈ। [2]ਵੈਕੁੰਠ। [3]ਪਵਿੱਤ੍ਰ ਮਨ ਵਾਲੇ। [4]ਚੱਲਣਾ ਕੀਤਾ (ਗੁਰੂ ਜੀ ਨੇ)। [5]ਪ੍ਰਮਾਤਮਾ। [6]ਪ੍ਰਸ਼ਨਾਂ (ਦਾ ਉੱਤਰ) ਉਚਰਦੇ ਹਨ। [7]ਬਾਨ ਪ੍ਰਸਤੀ।

*ਪਾਠਾਂਤ੍ਰ:—ਹਰ ਕੇ ਚਰਨ ਪ੍ਰੇਮ ਉਰ ਮੰਗਾ। ਵਾ—ਹਰ ਕੇ ਚਰਨਨ ਪ੍ਰੇਮ ਉਮੰਗਾ।

†ਇਹ ਟਿਕਾਣਾ ਉਹ ਸੀ ਜਿੱਥੇ ਹੁਣ ਗੁਰਦੁਆਰਾ ਹੈ, ਵਟਾਲੇ ਨਗਰ।

ਬਹੁਰ ਬਿਚਰਿਹੀਂ[1] ॥ ੧੯ ॥ ਦੋਹਰਾ ॥ ਪੁਰਿ ਲਹੌਰ ਕੇ ਮਨੁਜ ਬਹੁ ਹੋਏ ਸੇਵਕ ਆਇ। ਨਾਮ ਦਾਨ ਇਸ਼ਨਾਨ ਦਿਢ ਸਿਖਹਿਂ[2] ਕੀਰਤਨ ਗਾਇ ॥ ੧੯ ॥ ਚੌਪਈ ॥ ਇਕ ਕਰੋੜੀਆ ਖੱਤ੍ਰੀ ਪੁਰਿ ਮੈਂ। ਉਸਤਤਿ ਸੁਨਤਿ ਰਿਸਤ[3] ਅਤਿ ਉਰ ਮੈਂ। ਕਰਿਕੈ ਡਹ ਕੋ[4] ਭਾਂਹਿ ਅਗਾਰੀ। ਗੁਰ ਕੋ ਸੁਜਸੁ ਨ ਕਰਤਿ ਉਚਾਰੀ ॥੨੦॥ ਰਘੁਬਰਸੁਤਪੁਰਿ[5] ਕੀ ਰਜਧਾਨੀ। ਬਹੁ ਲੋਕਨ ਮੈਂ ਥਾ ਪਰਧਾਨੀ*। ਕਰਤਿ ਹਕੂਮਤ ਸਠ ਤਿਨ ਬੀਚੂ[6]। ਜਗ-ਤੇਸ਼ੁਰ ਉਪ ਉਰ ਨ ਸਹੀਚੂ[7]†॥੨੧॥ਇਕ ਦਿਨ ਜੋਗੀ ਜਾਚਤਿ ਫਿਰਤੇ। ਗੁਰੂ ਸ਼ਬਦ ਕੋ ਗਾਵਨ ਕਰਿਤੇ। ਹਾਥ ਬਿਖੈ ਕਿੰਗੁਰੀ[8] ਕੋ ਲੀਨੇ। ਰੀਝ ਬਜਾਵਹਿਂ ਪ੍ਰੇਮਹਿਂ ਭੀਨੇ ॥ ੨੨ ॥ ਫਿਰਤਿ ਫਿਰਤਿ ਪਹੁੰਚੇ ਤਿਹ ਥਾਨੀ। ਬੈਠਨੋ ਜਹਾਂ ਮੰਦਮਤਿ ਮਾਨੀ[9]।ਸ਼ਬਦ ਸੁਨਤ ਮਤਸਰ[10] ਬਹੁ ਧਾਰੀ।ਜਨੁ ਬਿਖੁ ਦੇਤਿ[11] ਹੋਤਿ ਦੁਖ ਭਾਰੀ ॥੨੩॥ ਪ੍ਰਭੁਤਾ ਮਦ[12] ਅੰਧਾ ਅੱਗਯਾਨੀ। ਸੰਤਨ ਤੇ ਬੇਮੁਖ ਸੁਖ ਹਾਨੀ।ਛਾਤੀ ਜਰਤਿ ਮਹਾਂ ਦੁਖ ਪਾਵਤਿ।ਤਬ ਜੋਗੀ ਇਹ ਤੁਕ ਥੇ ਗਾਵਤਿ ॥ ੨੪॥ ਸ੍ਰੀ ਮੁਖਵਾਕ

ਮ: ੧ ॥

ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ ॥ ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ ॥ ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ ॥ ਅਜਰਾਈਲੁ ਫਰੇਸਤਾ ਹੋਸੀ ਆਇ ਤਈ ॥ ਆਵਣੁ ਜਾਣੁ ਨ ਸੁਝਈ ਭੀੜੀ ਗਲੀ ਫਹੀ ॥ ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥ ੨ ॥

ਦੋਹਰਾ ॥ ਸੁਨਿਕੈ ਰਿਸ ਭਰਿ ਕਹਿਤ ਭਾ'ਹਿੰਦੂ ਕਿਏ ਖੁਆਰ।ਤੁਰਕਨ ਕੋਰ ਈਮਾਨ ਗਾ, ਉਸਤਤਿ ਕਰਤਿ ਉਚਾਰ[13]!॥੨੫॥ਚੌਪਈ॥ ਕੋ ਨਾਨਕ? ਮੈਂ ਪਿਖਨੋ ਨ ਜਾਨਾ। ਜਿਸ ਜਸ ਕਹਿਂ ਹਿੰਦੂ ਤੁਰਕਾਨਾ। ਜਹਿਂ ਤਹਿਂ ਕੀਰਤਿ ਹੋਤਿ ਘਨੇਰੀ। ਸਮਝ ਬਿਖੈ ਕੁਛ ਆਇ ਨ ਮੇਰੀ ॥੨੬॥ ਕੋ ਐਸਾ ਕਲਿ

[1]ਵਿਚਾਰਦੇ ਹਨ। [2]ਸਿੱਖਦੇ ਹਨ। [3]ਕ੍ਰੋਧ ਕਰਦਾ ਹੈ। [4]ਕੋਈ (ਬੀ) [5]ਰਾਮਚੰਦ੍ਰ ਦੇ (ਪਹਿਲੇ) ਪੁਤ੍ਰ (ਲਵ) ਦੀ ਰਾਜਧਾਨੀ (ਭਾਵ ਲਾਹੌਰ)। [6]ਮੂਰਖ (ਕਰੋੜੀਆ) ਉਹਨਾਂ ਵਿਚ। [7](ਜਗਤ ਈਸ਼ਵਰ ਭਾਵ) ਗੁਰੂ ਜੀ ਦੀ ਉਪਮਾ ਰਿਦੇ ਸਹਾਰਦਾ ਨਹੀਂ ਸੀ। [8]ਕਿੰਗ। [9]ਹੰਕਾਰੀ। [10]ਈਰਖਾ। [11]ਵਿਹੁ ਦਿੱਤਿਆਂ। [12]ਵਡਿਆਈ ਦੇ ਹੰਕਾਰ ਵਿਚ। [13]ਤੁਰਕਾਂ ਦਾ ਭੀ ਈਮਾਨ ਗਿਆ, (ਇਹ ਵੇਖੋ ਅਚਰਜ) ਕਿ ਉਸਤਤਿ ਉਚਾਰਨ ਕਰਦੇ ਹਨ (ਉਸ ਦੀ)।

*ਪਾ:—ਬਹੁ ਤਲਕਨ ਬਾਲ ਪਟਰਾਨੀ,ਜੋ ਜਾਪਦਾ ਹੈ ਕਿ'ਬਹੁ ਤਲਕਨ ਕੋ ਥਾ ਪਰਧਾਨੀ' ਹੋਣਾ ਹੈ। ਤਲਕਨ=ਤਅੱਲਕਿਆਂ ਦਾ ਵੱਡੇ ਇਲਾਕਿਆਂ ਦਾ 'ਲੋਕ' ਦਾ ਅਰਥ ਪਿੰਡ ਬੀ ਹੈ।

†ਇਕੀਹਵੀਂ ਚੌਪਈ ਦੋ ਲਿਖਤੀ ਨੁਸਖਿਆਂ ਵਿਚ ਹੈ ਨਹੀਂ ਸੀ।

ਕਾਲ ਮਝਾਰੀ। ਸਰਬ ਭਏ ਜਿਨ ਕੇ ਅਨੁਸਾਰੀ। ਮੈਂ ਕੀਨੀ ਇਹ ਰੀਤਿ ਪਰੇਖੀ[1]। ਭੇ ਸੇਵਕ ਸਭਿ ਦੇਖਾ ਦੇਖੀ ॥੨੭॥ ਚਲੇ ਕੁਚਾਲ ਚਾਲ ਨਿਜ ਤਜਾਗੀ। ਇਹ ਬਿਧਿ ਮੋਹਿ ਭਲੀ ਨਹਿੰ ਲਾਗੀ। ਔਰਨ ਕੋ ਕਜ਼ਾ ਦੋਸ਼ ਅਲਾਵੋਂ। ਜਿਨਹਿ ਚਲਾਏ ਤਿਨ ਗਹਿ ਲਜ਼ਾਵੋਂ ॥ ੨੮॥ ਕਰਿਕੈ ਕੈਦ ਸੀਖ ਸ਼ੁਭ ਦੇਉਂ। ਤਿਹ ਮਨ ਮਤੋ ਸਰਬ ਥਰਜੋਉਂ[2]।ਅਸ ਕਹਿ ਅਪਨੀ ਸਭਾ ਮਝਾਰੀ। ਨਿਜ ਸੇਵਕ ਤਬ ਲੀਨ ਹਕਾਰੀ॥੨੯॥ਕਹਜੋ 'ਤੁਰੰਗਨ ਪਰ, ਅਬ ਜਾਈ। ਪਾਇ ਜ਼ੀਨ[3], ਆਨਹੁ ਇਹ ਥਾਈਂ'। ਸੁਨਤਿ ਦਾਸ ਲਜ਼ਾਯੋ ਤਤਕਾਲਾ। ਲਗਜੋ ਚੜ੍ਹਨ ਜਿਸ ਦਰਪ[4] ਬਿਸਾਲਾ ॥੩੦॥ ਦਿਯੋ ਰਕਾਬ ਬਿਖੈ ਪਗ ਜਬਹੀ। ਸਬਲ[5] ਤੁਰੰਗਨਿ ਫਰਕੀ ਤਬਹੀ। ਨਹੀਂ ਸਮ੍ਹਾਰਜੋ ਤਿਹ ਛਿਨ ਖੱਤਰੀ। ਗਿਰਜੋ ਧਰਨਿ ਪਰ ਪਗਿਯਾ ਉਤਰੀ[6]॥੩੧॥ ਲਖਜੋ ਕੁਸੌਨ[7] ਰਿਦੇ ਮਹਿੰ ਭਾਹੂ। ਬਹੁਰ ਨ ਚਢਜੋ ਰਹਜੋ ਘਰ ਮਾਂਹੂ। ਨਿਕਟਿ ਜਿ ਨਰ ਸਮਝਾਵਨ ਕੀਨੋ। 'ਮਹਾਂ ਪੁਰਖੁ ਸ਼੍ਰੀ ਨਾਨਕ ਚੀਨੋ ॥ ੩੨॥ਕਰਜੋ ਨਿਰਾਦਰ[8] ਸੁਨਤਿ ਨ ਕਾਈ[9]।ਕਹੈ'ਕਿ ਗਹੋਂ ਭੋਰ ਕੋ ਜਾਈ'। ਰਜਨੀ ਕਰਿ ਬਿਤੀਤ ਸੋ ਮੂਢਾ। ਅਗਲੇ ਦਿਨ ਮਹਿੰ ਭਯੋ ਅਰੂਢਾ ॥੩੩॥ ਗਮਨੇ ਬ੍ਰਿੰਦ ਸੰਗਿ ਨਰ ਤਾਂਹੀ। ਆਵਤਿ ਭਏ ਸਰਬ ਮਗ ਮਾਂਹੀ। ਸ਼੍ਰੀ ਪ੍ਰਭੁ ਰਹੇ ਕਿਤਿਕ ਜਬ ਦੂਰੀ। ਭਯੋ ਅੰਧ ਨਹਿੰ ਪਿਖਤਿ ਹਦੂਰੀ ॥੩੪॥ ਗਰਬ ਹਾਨਿ ਭਾ,ਪੀੜਾ ਬਜ਼ਾਪੀ।ਬੋਲਿ ਨ ਸਕਹਿ ਨਿੰਦ ਕਰਿ ਪਾਪੀ॥ਤਬ ਸਮਝਜੋ ਮਨ ਮੂਰਖ ਮਾਨੀ[10]।–ਦੀਰਘ ਕਲਾਵਾਨ ਗੁਨਖਾਨੀ ॥ ੩੫ ॥ ਲੋਕ ਬਹੋਰਿ[11]ਰਹੇ ਮੁਝ ਤਾਈਂ। ਮਾਨੀ ਮੈਂ ਨ ਕਰੀ ਦੁਸ਼ਟਾਈ। ਬਹੁ ਨਰ ਕੋ ਜਿਹੰ[12]ਕਹਜੋ ਨ ਭਾਵਤਿ[13]।ਮਮ ਸਮਾਨ ਦੁਖਿਹੈ[14]ਪਛੁਤਾਵਤਿ–।੩੬। ਗੁਨਤਿ ਬਿਸੂਰਤਿ[15]ਗਮਨਤਿ ਜਬਹੀ।ਨਿਰਖੀ[16]ਨਰਨ ਨੈਨ ਗਤਿ ਤਬ ਹੀ।ਭਯੋ ਦੀਨ ਬੋਲਜੋ ਪਛੁਤਾਈ। 'ਅਬ ਤਿਨਕੀ ਮੈਂ ਮਹਿਮਾ ਪਾਈ॥੩੭॥ ਜਸ ਤੁਮ ਕਹਤਿ ਹੁਤੇ ਤਸ ਦੇਖਾ। ਭਯੋ ਅੰਧ ਮੈਂ ਕੀਨ ਪਰੇਖਾ[17]। ਮਹਾਂ ਪੁਰਖ ਸੋਂ ਮਤਸਰ ਧਾਰੀ। ਤਿਹ ਕੋ ਫਲ ਪ੍ਰਾਪਤਿ ਦੁਖ ਭਾਰੀ ॥੩੮॥ ਚਲਿ ਸਮੀਪ ਅਬ ਮੁਝ ਬਖਸ਼ਾਵਹੁ। ਕਹੇ ਕੁਬੋਲ ਸੁ ਛਿਮਾ ਕਰਾਵਹੁ।

[1]ਪਰਖਣਾ। [2]ਰੋਕੂੰ। [3]ਕਾਠੀ। [4]ਹੰਕਾਰ [ਸੰਸ:,ਦਰ੍ਪ]। [5]ਤਕੜੀ।[6]ਪੱਗ ਵੈ ਪਈ।[7]ਕੁਸ਼ਗਨ। [8](ਪਰ) ਕੋਈ ਗਲ (ਕਰੋੜੀਆ) ਨਹੀਂ ਸੁਣਦਾ। [9]ਹੰਕਾਰੀ। [10]ਮੋੜ ਰਹੇ ਸਨ। [11]ਜਿਸ ਨੂੰ। [12]ਚੰਗਾ ਨਹੀਂ ਲਗਦਾ। [13]ਦੁਖੀ ਹੋਕੇ। [14]ਸੋਚਦਾ ਤੇ ਝੁਰਦਾ। [15]ਦੇਖੀ। [16]ਪਰਖਣਾ ਕੀਤਾਹੈ।

ਮੈਂ ਅਬ ਦਾਸ, ਪਰੋਂ ਤਿਨ ਪਾਈ। ਹੋਵੋਂ ਸਿੱਖ, ਰਖੈਂ ਸ਼ਰਣਾਈ' ॥੩੯॥ ਸੁਨਿਕੈ ਨਰਨ ਸਰਬ ਸਮਝਾਯੋ।[੧]ਅਬ ਤੋ ਪਤਾ ਆਪ ਨੈ ਪਾਯੋ। ਉਤਰਿ ਤੁਰੰਗਨ ਤੇ ਇਹ ਥਾਈਂ। ਬੰਦਨ ਕਰਹੁ ਧਰਨਿ ਸਿਰ ਲਾਈ॥੪੦॥ਧਰਿ ਸ਼ਰਧਾ ਤੁਮ ਚਲਹੁ ਅਗਾਰੀ। ਪਰਹੁ ਜਾਇਕੈ ਚਰਨ ਮਝਾਰੀ। ਬਖਸ਼-ਹਿੰਗੇ ਤੁਝ ਦੀਨ ਦਯਾਲਾ। ਭਗਤਿ ਵਛਲ ਜਿਨਿ ਬਿਰਦ ਬਿਸਾਲਾ' ॥ ੪੧ ॥ ਤਿਨ ਕੀ ਭਨੀ ਮਾਨਿ ਹਰਿ ਮਾਨਾ[੨]। ਉਤਰਜੋ, ਮਾਰਗ ਚਰਨ ਚਲਾਨਾ[੩]।ਨਮੋ ਕਰਹਿ ਪਗ ਪਗ,ਹ੍ਵੈ ਦੀਨਾ[੪]।ਅਨਿਕ ਭਾਂਤਿ ਜਸੁ ਬਰਨਨ ਕੀਨਾ ॥ ੪੨ ॥ ਕਿਤਿਕ ਦੂਰ ਤੇ ਊਚ ਪੁਕਾਰਾ। 'ਛਿਮਹੁ ਛਿਮਹੁ ਮੈਂ ਦਾਸ ਤੁਮਾਰਾ। ਮਸ਼ਕ[੫] ਗਰਬ ਖਗਪਤਿ[੬] ਸੋਂ ਧਰਿਈ। ਰੰਚ ਮੇਰੁ ਕੀ ਸਮਤਾ[੭] ਕਰਿਈ ॥ ੪੩ ॥ ਅਪਨੋ ਤੇਜ ਦਿਖਾਇ ਟਨਾਨੋਂ[੮]। ਰਵਿ[੯] ਕੀ ਪ੍ਰਭੁਤਾ[੧੦] ਕਰਹਿ ਪਛਾਨੋਂ। ਤਿਉਂ ਮਤਿਮੰਦ ਲਾਲਸਾ ਮੇਰੀ। ਮੁਖ ਤੇ ਨਿੰਦਾ ਕੀਨਿ ਘਨੇਰੀ ॥ ੪੪ ॥ ਅਪਰਾਧੀ ਮੈਂ ਪ੍ਰਭੂ ! ਤੁਮਾਰਾ। ਬਖਸ਼ ਲੇਹੁ ਅਬ ਦੀਨ ਦਯਾਰਾ!' । ਰਿਦੇ ਬਿਸੂਰਤਿ ਅਸ ਮੁਖ ਬੋਲਹਿ। ਡਗਮਗ[੧੧] ਪਗ ਮਗ ਚਲਤਜੋ ਡੋਲਹਿ ॥ ੪੫ ॥ ਇਕ ਨਰ ਗਹਿ ਕਰਿ ਤਿਹ ਕੋ ਹਾਥਾ। ਲੈ ਡਾਰਜੋ ਪਗ ਪਰ ਜਗਨਾਥਾ। 'ਸ਼ਰਨ ਸ਼ਰਨ ਮੈਂ[੭] ਗਿਰਾ ਉਚਾਰੀ। ਪਰਜੋ ਰਹਜੋ ਸਮ ਦੰਡ[੧੨]ਅਗਾਰੀ ॥੪੬॥ ਕਰਿ ਬਿਨਤੀ ਬਹੁਤੋ ਘਿਘਿਆਯੋ[੧੩]। ਬਹੁਰ ਨ ਊਪਰ ਸੀਸ ਉਠਾਯੋ। ਕ੍ਰਿਪਾਨਿਧਾਨ ਤਾਸ ਗਤਿ[੧੪]ਦੇਖੀ।ਕਰੁਨਾ ਉਪਜੀ ਰਿਦੇ ਬਿਸ਼ੇਖੀ ॥ ੪੭॥ ਕਹਜੋ'ਉਠਹੁ ਖੋਲਹੁ ਨਿਜ ਲੋਚਨ। ਮਨ ਸੋਚਨ ਸਭਿ ਕਰਹੁ ਬਿਮੋਚਨ[੧੫]।ਕ੍ਰਿਪਾ ਯੁਕਤਿ ਬਾਨੀ ਕੋ ਸੁਨਿਕੈ। ਉਠਿ ਬੈਠਜੋ ਬਖਸ਼ਜੋ ਨਿਜ ਗੁਨਿ ਕੈ ॥ ੪੮ ॥ ਨੀਕੇ ਲਗਜੋ ਬਿਲੋਕਨ ਤੈਸੇ। ਹੁਤੀ ਅਗਾਰੀ ਦ੍ਰਿਸ਼ਟਿ ਸੁ ਜੈਸੇ[੧੬]। ਹਾਥ ਬੰਦਿ ਦ੍ਵੈ ਹ੍ਵੈ ਕਰਿ ਠਾਂਢੋ। ਬੋਲਜੋ ਰਿਦੇ ਪ੍ਰੇਮ ਬਹੁ ਬਾਢੋ ॥ ੪੯ ॥ 'ਕ੍ਰਿਪਾ ਧਾਰਿ ਢਿਗ ਅਪਨੇ ਪਾਇਨ। ਪ੍ਰਭੁ ਜੀ ਲੀਜੈ ਮੋਰ ਉਪਾਇਨ। ਜਹਿਂ ਬੈਠੇ ਇਹੁ ਸੁੰਦਰ ਅਵਨੀ।ਲੈ ਧੂਮਸਾਲਾ

---

[੧]ਪਤੀਆ, ਤਸੱਲੀ ਕਰ ਦੇਣ ਵਾਲਾ ਪਰਤਾਵਾ। [੨]ਉਹਨਾਂ ਦੀ ਕਹੀ ਮੰਨਕੇ ਤੇ ਨਾਸ਼ ਕਰਕੇ ਹੰਕਾਰ ਨੂੰ। [੩]ਪੈਦਲ ਟੁਰਿਆ। [੪]ਪੈਰ ਪੈਰ ਤੇ ਦੀਨ ਹੋਕੇ। [੫]ਮੱਛਰ। [੬]ਗਰੁੜ। [੭]ਕਿਣਕਾ ਜਿਵੇਂ ਸੁਮੇਰੁ ਦੀ ਬਰਾਬਰੀ ਕਰੇ। [੮]ਟਟੋਲਣਾ। [੯]ਸੂਰਜ। [੧੦]ਵਡਿਆਈ। [੧੧]ਲੜਖੜਾਂਦਾ। [੧੨]ਡੰਡੇਵਤ ਭਾਵ ਚੁਫਾਲ। [੧੩]ਤਰਲੇ ਕੱਢੇ। [੧੪]ਤਿਸਦੀ ਹਾਲਤ।[੧੫]ਦੂਰ ਕਰੋ।[੧੬]ਜੇਹੀ ਨਜ਼ਰ ਪਹਿਲਾਂ ਸੀ।

ਕੀਜੈ ਰਵਨੀ ॥ ੫੦ ॥ ਅਪਨੋ ਗ੍ਰਾਮ ਬਸਾਇ ਨਿਰਾਰਾ । ਸਿਖ ਸੰਤਨ ਕੋ ਦੇਹੁ ਅਹਾਰਾ । ਅਪਨ ਨਾਮ ਪਰ ਨਾਮ ਧਰੀਜੈ। ਭੇਟ ਲੇਹੁ ਕਿਰਤਾਰਥ ਕੀਜੈ'॥੫੧॥ਗੁਰ ਕਹਿ'ਜੋ ਤਵੇ ਅਸ ਮਨ ਮਾਂਹੀ।ਕਰਹੁ ਸੇਵ ਬਰਜਤਿ ਕੋ ਨਾਹੀ।ਸਤਿਸੰਗਤਿ ਕੋ ਹੈ ਬਿਸਰਾਮਾ।ਮਿਲਿ ਕਰਿ ਸਿਮਰਹਿੰਗੇਹਰਿਨਾਮਾ' ॥੫੨॥ ਤਬ ਖੱਤ੍ਰੀ ਨਿਜ ਮਨੁਜ ਪਠਾਏ । ਘਰ ਕੇ ਕਰਨਹਾਰ[1]ਬੁਲਵਾਏ। ਤਿਹ ਠਾਂ ਤੂਰਨ ਕੀਨਿ ਤਯਾਰੀ । ਆਨਿ ਬਸਾਏ ਬਹੁ ਨਰ ਨਾਰੀ ॥੫੩॥ ਸ਼੍ਰੀ'ਕਰਤਾਰਪੁਰਾ'ਧਰਿ ਨਾਮੁ । ਧਰਮਸਾਲ ਇਕਿ ਰਚਿ ਅਭਿਰਾਮੁ। ਕਰਿ ਬਿਨਤੀ ਸਤਿਗੁਰੁ ਅਗਾਰੀ । ਲੈਕਰਿ ਗਮਨਜੋ ਤਾਂਹਿ ਮਝਾਰੀ॥੫੪॥ ਬਹੁ ਸੁੰਦਰ ਪਰਯੰਕ ਤ੍ਰਸਾਯੋ । ਊਪਰ ਰੁਚਿਰ ਬਿਛੌਨਾ ਛਾਯੋ । ਤਹਾਂ ਬਿਠਾਇ ਭਾਉ ਕਰਿ ਭਾਰੀ। ਦੀਪ ਜਗਾਇ ਆਰਤੀ ਉਤਾਰੀ ॥੫੫॥ 'ਜੈ ਜੈ ਗੁਰ ! ਭਗਤਨ ਸੁਖਕਾਰੀ।ਅਸੁਰ ਸੰਘਾਰਨ, ਬੇਦ ਉਬਾਰੀ[2] । ਰਾਵਨ ਮਰਦਨ[3] ਕੰਸ ਕੁ ਛੇਦਨ[4] । ਤੂੰ ਨਰਸਿੰਘ, ਬਾਲੀ ਉਰ ਭੇਦਨ[5]* ॥੫੬॥ ਮੈਂ ਖਲ[6] ਬਹੁਤ ਖਤਾ ਤੁਮ ਕੀਨੀ । ਤ੍ਰਾਹਿ ਤ੍ਰਾਹਿ[7] ਬਖਸ਼ਹੁ ਵਰ ਦੀਨੀ[8] । ਅਘ ਤਮ ਹਰਨ ਭਾਨੁ[9],ਗੁਰ!ਜਨ ਲਖਿ[10]।ਨਾਮ ਸਲਲ ਤਿਨ ਕਹਿ ਕਰਿ ਮਨ ਝਖ[11]॥੫੭॥ ਜਗ ਗੁਰ ਬਚਨ ਸੁਨੇ ਜਬ ਐਸੇ । ਗਏ ਕਪਾਟ ਖੁਲ ਦਰ ਜੈਸੇ[12]।ਭਗਤਿ ਦਾਨ ਕਹਿ ਦੇ ਗੁਰ ਦੀਨੀ[13]।ਲੈ ਵਰ ਊਮਗਿ[14] ਸੇਵ ਬਹੁ ਕੀਨੀ॥੫੮॥ਇਸ ਪ੍ਰਕਾਰ ਕੀ ਸੇਵਾ ਕਰਿਕੈ।ਰਹਨੋ ਕਿਤਿਕ ਦਿਨ ਪ੍ਰੇਮ ਸੁ ਧਰਿਕੈ। ਲੈ ਰਜਾਇ ਪੁਨ ਗਯੋ ਲਹੌਰ। ਪਸਰਜੋ ਜਸੁ ਬਿਸਾਲ ਚਹੁੰ ਓਰ ॥੫੯॥ ਜਹਿੰ ਜਹਿੰ ਸੁਨਹਿ ਸਿੱਖ ਸਭਿ ਆਵਹਿੰ । ਰਹਹਿੰ ਨਿਕਟ ਸੇਵਹਿੰ

---

[1]ਘਰ ਬਣਾਵਣ ਵਾਲੇ (ਰਾਜ, ਮਿਸਤਰੀ ਆਦਿ) । [2]ਦੈਂਤ ਨਾਸ਼ਕ ਤੇ ਬੇਦਾਂ ਦੇ ਬਚਾਵਣਹਾਰ। [3]ਭਾਵ ਰਾਮ । [4]ਭਾਵ ਕ੍ਰਿਸ਼ਨ । [5]ਬਾਲੀ ਦੀ ਛਾਤੀ ਵਿੰਨ੍ਹਣ ਵਾਲੇ ਭਾਵ, ਰਾਮ । [6]ਮੂਰਖ । [7]ਰੱਖਜਾ ਕਰੋ । [8]ਦੇਕੇ ਵਰ । [9]ਪਾਪਾਂ ਰੂਪੀ ਅੰਧੇਰਾ ਦੂਰ ਕਰਨ ਵਾਲਾ ਸੂਰਜ । [10]ਗੁਰੂ ਜੀ ਨੂੰ ਭਗਤਾਂ ਨੇ ਜਾਣਿਆ ਹੈ । [11]ਤਿਨਕਹਿ=ਉਨ੍ਹਾਂ ਨੇ । ਉਨ੍ਹਾਂ ਨੇ ਨਾਮ ਰੂਪ ਜਲ ਵਿਚ ਮਨ ਨੂੰ ਮੱਛ ਬਣਾਇਆ ਹੈ । (ਅ) ਤਿਨ ਕਹਿ=ਉਨ੍ਹਾਂ ਨੇ ਆਖਕੇ । [12]ਜਿਵੇਂ ਦਰਵੱਜਾ (ਖੁਲ੍ਹਦਾ ਹੈ)। [13]ਭਗਤੀ ਦਾਨ ਦਾ (ਵਰ) ਆਖਕੇ ਗੁਰੂ ਜੀ ਨੇ ਦੇ ਦਿੱਤਾ । [14]ਖੁਸ਼ ਹੋਕੇ ।

*ਕਰੋੜੀਆ ਗੁਰੂ ਜੀ ਨੂੰ ਸਾਰੇ ਜੁਗਾਂ ਵਿਚ ਅਵਤਾਰ ਧਾਰਨ ਵਾਲਾ ਮਹਾਂ ਜੋਤੀ ਕਹਿ ਰਿਹਾ ਹੈ, ਜਿਸ ਤੋਂ ਮੁਰਾਦ ਇਹ ਹੈ ਕਿ ਓਹ ਉਹਨਾਂ ਨੂੰ ਗੋਬਿੰਦ ਦਾ ਰੂਪ ਭੱਖ ਰਿਹਾ ਹੈ। ਹਿੰਦੂ ਮਤ ਵਿਚ ਸਭ ਤੋਂ ਸ੍ਰੇਸ਼ਟ ਦਰਜਾ ਅਵਿਤਾਰ ਦਾ ਹੈ, ਸੋ ਓਹ ਸਭ ਅਵਤਾਰਾਂ ਤੋਂ ਵੱਡੇ ਆਪ ਜੀ ਨੂੰ ਕਹਿ ਰਿਹਾ ਹੈ।

ਸੁਖ ਪਾਵਹਿੰ। ਬਹੁਰ ਸੁਲਖਨੀ ਸਭਿ ਸੁਖ ਸਾਨੀ[1]। ਆਇਸੁ ਪਤਿ ਕੀ ਪਾਇ ਸਧਾਨੀ॥੬੦॥ਦੋਨੋ ਸੁਤ ਲੇਕਰਿ ਨਿਜ ਸਾਥਾ।ਆਈਚਲਿ ਸਮੀਪ ਜਗਨਾਥਾ। ਸੁੰਦਰ ਸਦਨ ਤਹਾਂ ਬਨਿਵਾਏ। ਰਹਿਨ ਲਗੇ ਸੁਖ ਭੇ ਮਨ ਭਾਏ॥੬੧॥ਬਨੀ ਬਹੁਤ ਨੀਕੀ ਧੂਮਸਾਲਾ।ਬੈਠਹਿੰ ਤਿਹ ਕੇ ਬੀਚਕ੍ਰਿਪਾਲਾ। ਨਿਸ ਬਾਸੁਰ ਹੈ ਕਿਰਤਨ ਭਾਰੀ। ਪਢਹਿੰ ਸ਼ਬਦ ਪੁਨ ਕਰਹਿੰ ਬਿਚਾਰੀ॥ ੬੨॥ ਬੋਵਹਿੰ ਬਹੁਤ ਅੰਨ ਕ੍ਰਿਸ਼ਿ ਕਾਰੀ[2]। ਪਾਕੇ ਤੇ ਜਬ ਹੋਇ ਤਯਾਰੀ। ਆਨਹਿੰ ਸਤਿਗੁਰ ਕੇਰ ਅਗਾਰੀ। ਦੇਗ ਚਲਾਵਹਿੰ ਤਿਹਠਾਂ ਭਾਰੀ ॥੬੩॥ ਭੂਖਾ ਰਹਿਨ ਨ ਪਾਵੈ ਕੋਈ। ਸਰਬ ਕਾਲ ਮਹਿੰ ਭੋਜਨ ਹੋਈ। ਇਕਠੇ ਭਏ ਲੋਗ ਬਹੁ ਆਈ। ਦਰਸ਼ਨ ਕਰਹਿੰ ਜਨਮ ਫਲ ਪਾਈ ॥੬੪॥ ਹੁਤੋ ਕਰਮ ਕਾਂਡੀ ਇਕ ਦਿਜਬਰ। ਸਤਿਗੁਰ ਢਿਗ ਆਯੋ ਤਬ ਚਲਿ ਕਰਿ। ਆਨਿ ਅਸ਼ੀਰਬਾਦ ਕੋ ਕੀਨੋ।ਭੂਖ ਬਿਖੈ ਸੋ ਹੁਤੋ ਅਧੀਨੋ॥੬੫॥ਤਿਹ ਛਿਨ ਦੇਖਿ ਰਸੋਈ ਤਯਾਰੀ। ਦਿਜ ਸੋਂ ਸ਼੍ਰੀ ਗੁਰ ਗਿਰਾ ਉਚਾਰੀ। 'ਛੁਧਾ ਅਹੈ ਜੋ ਉਦਰ ਮਝਾਰਾ। ਅਚੋ[3] ਅਹਾਰ ਬਨਜੋ ਅਬ ਤਯਾਰਾ' ॥੬੬॥ ਦਿਜ ਬੋਲਯੋ 'ਹੌਂ[4] ਖਾਤ ਨ ਔਸੇ। ਬਿਨ ਸੰਜਮ[5] ਭਾ ਭੋਜਨ ਜੈਸੇ। ਕਰਮ ਕਾਂਡ ਕੇ ਮੈਂ ਅਨੁਸਾਰਾ[6]। ਅਤਿ ਸੁਚ ਸੋਂ ਨਿਤ ਕਰੋਂ ਅਹਾਰਾ ॥੬੭॥ ਧਰਨੀ ਕਉ ਖੁਨਿ ਕੈ ਇਕ ਹਾਥਾ। ਚੌਂਕਾ ਦੇਵਉਂ ਗੋਬਰ ਸਾਥਾ।ਆਨੋਂ ਅਪਨੇ ਕਰ ਸੋਂ ਬਾਰੀ[7]। ਸਭਿ ਸਮਧਾ[8] ਸੋ ਲੇਉਂ ਪਖਾਰੀ[9]॥੬੮॥ ਸਰਬ ਅੰਨ ਚੁਨਿ ਕਰੋਂ ਸਵਾਰੀ[10]।ਨਿਜ ਕਰ ਸੰਗਿ ਅਹਾਰ ਤਯਾਰੀ[11]।ਉਚਿਤ ਅਦਨ ਕੇ ਹੋਵਹਿ ਤਬਹੀ। ਕਰੀ ਜਿ ਬਿਧਿ ਬਨ ਆਵਹਿ ਸਭਿਹੀ ॥ ੬੯ ॥ ਤੁਮਰੀ ਕਰੀ ਨ ਹਮਰੇ ਕਾਜੂ'। ਸੁਨਿ ਕਰਿ ਭਨਜੋ ਗਰੀਬ ਨਿਵਾਜੂ। 'ਸ਼ੁਸ਼ਕ[12] ਅੰਨ ਅਬ ਹੇ ਦਿਜ! ਲੀਜੈ। ਨਿਜ ਕਰ ਸੋਂ ਕਰਿ ਅਚਵਨ ਕੀਜੈ'॥੭੦॥ਲੀਨੋ ਸੀਧਾ ਤਬ ਦਿਜਬਰ ਸੋ[13]। ਖੋਦਨ ਲਗਾ ਧਰਨਿ ਨਿਜ ਕਰ ਸੋਂ। ਨਿਕਸੇ ਅਸਤਿ[14] ਛੋਰਿ ਤਿਸ ਥਾਈਂ[15]।ਖੋਦਨ ਲਗਜੋ ਅਪਰ ਥਲ ਜਾਈ ॥੭੧॥ ਨਿਕਸੇ ਅਸਤਿ,ਸੁ ਜਾਨਅਪਾਵਨ[16]।ਤਿਹ ਭਜਿ ਗਯੋ ਔਰ ਹੀ ਥਾਵਨ[17]।

---

[1]ਸੁੱਖਾਂ ਨਾਲ ਮਿਲੀ। [2]ਖੇਤੀ ਕਰਨ ਵਾਲੇ, ਜ਼ਿਮੀਦਾਰ। [3]ਖਾਵੋ। [4]ਮੈਂ। [5]ਬੇਮੁਹਤਯਾਦਾ। [6]ਅਧੀਨ। [7]ਜਲ। [8]ਬਾਲਣ। [9]ਧੋਇ। [10]ਸੁਆਰ ਕੇ, ਸਫਾ ਕਰਕੇ। [11]ਤਿਆਰ (ਕਰਦਾ ਹਾਂ)। [12]ਸੁੱਕਾ। [13]ਓਸ ਬ੍ਰਾਹਮਣ ਨੇ ਰਸਦ ਲੀਤੀ। [14]ਹੱਡੀਆਂ। [15]ਤ੍ਰਿਸ ਥਾਂ ਨੂੰ ਛੱਡਕੇ। [16]ਉਹ (ਥਾਂ ਵੀ) ਜਾਣਕੇ ਅਪਵਿੱਤ੍ਰ। [17]ਹੋਰ ਹੀ ਥਾਂ ਤੇ।

ਜਹਾਂ ਖੁਨਹਿ ਤਹਿੰ ਅਸਤੀ ਨਿਕਸੈਂ। ਹੇਰਿ ਹੇਰਿ ਨਰ ਤਿਹ ਕੋ ਬਿਕਸੈਂ॥ ੭੨॥ ਸਰਬ ਦਿਵਸ ਸੋ ਖੋਦਤਿ ਰਹਜੋ। ਏਕ ਛੁਧਾ ਦੂਜੋ ਸ਼੍ਰਮ ਲਹਜੋ॥ਭਯੋ ਬਿਕੁਲ ਆਯੋ ਪ੍ਰਭੁ ਪਾਸਾ। ਬੰਦਿ ਹਾਥ ਕੀਨੀ ਅਰਦਾਸਾ ॥ ੭੩॥ 'ਜਹਾਂ ਅਹਾਰ ਤੁਮਾਰੋ ਹੋਇ। ਦੀਜੈ ਮੋਹਿ ਖਾਇ ਹੌਂ ਸੋਇ। ਰਾਵਰ ਮਹਾਂ ਪੁਰਖ ਗੁਨਖਾਨੀ। ਮੈਂ ਤੁਮਰੀ ਆਇਸੁ ਨਹਿੰ ਮਾਨੀ ॥ ੭੪ ॥ ਯਾਂ ਤੇ ਖੇਦ ਭਯੋ ਤਨ ਭਾਰੀ। ਅਬ ਮੈਂ ਹੌਂ ਤੁਮਰੇ ਅਨੁਸਾਰੀ'। ਸੁਨਿਕੈ ਬੋਲੇ ਬਚਨ ਕ੍ਰਿਪਾਲਾ। 'ਦਿਜ ਜੂ ! ਬੀਤ ਗਯੋ ਸੋ ਕਾਲਾ ॥੭੫॥ ਅਬ ਮੁਖ ਵਾਹਿਗੁਰੂ ਕਹਿ ਲੀਜੈ। ਅਵਨੀ ਕੋ ਪਾਵਨ ਇਉਂ ਕੀਜੈ। ਸਾਜਿ ਰਸੋਈ ਭੋਜਨ ਕਰੀਏ। ਸਭਿਹੀ ਰਿਦੇ ਭਰਮ ਪਰਹਰੀਏ' ॥ ੭੬ ॥ ਤਬਹੀ ਦਿਜ ਨੈ ਆਇਸੁ ਮਾਨੀ। ਕੀਨ ਰਸੋਈ ਭ੍ਰਮ ਕਰਿ ਹਾਨੀ। ਕਰਿ ਭੋਜਨ ਕੋ ਜਬ ਢਿਗ ਆਯੋ। ਸ਼੍ਰੀ ਗੁਰ ਤਬ ਇਕ ਸ਼ਬਦ ਅਲਾਯੋ ॥੭੭॥

ਬਸੰਤ ਮਹਲਾ ੧ ॥

ਸੂਇਨੇ ਕਾ ਚਉਕਾ ਕੰਚਨ ਕੁਆਰ[1] ॥ ਰੁਪੈ ਕੀਆ ਕਾਰਾ ਬਹੁਤੁ ਬਿਸਥਾਰੁ ॥ ਗੰਗਾ ਕਾ ਉਦਕ[2] ਕਰੰਤੇ ਕੀ ਆਗਿ[3] ॥ ਗਰੁੜਾ[4] ਖਾਣਾ ਦੁਧ ਸਿਉ ਗਾੜਿ ॥ ੧ ॥ ਰੇ ਮਨ ਲੇਖੈ ਕਬਹੂ ਨ ਪਾਇ ॥ ਜਾਮਿ ਨ ਭੀਜੈ ਸਾਚ ਨਾਇ ॥ ੧ ॥ ਰਹਾਉ ॥ ਦਸ ਅਠ ਲੀਖੈ ਹੋਵਹਿ ਪਾਸਿ ॥ ਚਾਰੇ ਬੇਦ ਮੁਖਾਗਰ ਪਾਠਿ ॥ ਪੁਰਬੀ ਨਾਵੈ ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ ਦਿਨ ਰਾਤਿ ॥੨॥ ਕਾਜੀ ਮੁਲਾਂ ਹੋਵਹਿ ਸੇਖ ॥ ਜੋਗੀ ਜੰਗਮ ਭੁਗਵੈ ਭੇਖ ॥ ਕੋ ਗਿਰਹੀ ਕਰਮਾਂ ਕੀ ਸੰਧਿ ॥ ਬਿਨੁ ਬੂਝੇ ਸਭ ਖੜੀਅਸਿ ਬੰਧਿ ॥ ੩ ॥ ਜੇਤੇ ਜੀਅ ਲਿਖੀ ਸਿਰਿਕਾਰ ॥ ਕਰਣੀ ਉਪਰਿ ਹੋਵਗਿ ਸਾਰ ॥ ਹੁਕਮੁ ਕਰਹਿ ਮੂਰਖ ਗਾਵਾਰ ॥ ਨਾਨਕ ਸਾਚੇ ਕੇ ਸਿਫਤਿ ਭੰਡਾਰ ॥ ੪ ॥ ੩ ॥

ਵੋਹਰਾ ॥ ਸੁਨਿ ਕਰਿ ਦਿਜਬਰ ਬੰਦਿ ਕਰ ਧਰਜੋ ਚਰਨ ਪੁਰ ਸੀਸ। ਭਯੋ ਸਿੱਖ ਸਤਿਗੁਰੂ ਕੋ ਨਾਮ ਜਪਤਿ ਜਗਦੀਸ਼॥੭੮॥ ਚੌਪਈ ॥ ਭਾਉ ਭਗਤਿ ਕੀ ਉਰ ਲਿਵ ਲਾਗੀ। ਸੱਤਿਨਾਮ ਸਿਮਰਨ ਰਤਿ[5] ਜਾਗੀ। ਗੁਰ ਕਰੁਨਾ ਕੋ ਪਾਇ ਬਿਸਾਲਾ। ਭਰਮ ਸਰਬ ਨਾਸ਼ਜੋ ਤਤਕਾਲਾ ॥ ੭੯ ॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਕਰਤਾਰ ਪੁਰ ਬਸਾਵਨ, ਦਿਜ ਪ੍ਰਸੰਗ' ਬਰਨਨੰ ਨਾਮ ਤੀਸਮੋ ਅਧਜ਼ਾਯ ॥ ੩੦ ॥

---

[1]ਭਾਂਡਾ, ਗਾਗਰ। [2]ਪਾਣੀ। [3]ਸੂਰਜ ਦੀ ਅੱਗ, (ਅ) ਪਥਰ ਤੋਂ ਆਪ ਕਢੀ ਅੱਗ। [4]ਚਾਵਲ। [5]ਪ੍ਰੀਤੀ।

੩੧. [ਬੇਨਤੀ, ਸਿੱਖੀ ਰਹੁਰੀਤ ਦਾ ਅਰੰਭ। ਸ਼ਹੁ ਮੁਹਾਗਨ, ਮੂਲਾ, ਉੱਚ ਦਾ ਪੀਰ]

ਦੋਹਰਾ ॥ ਕਰਮਹੀਣ ਕੂੜਿਆਰ ਮੈਂ ਲੋਭੀ, ਕਾਮੀ, ਬਾਮ।
ਲਾਜ ਰਖਹੁ ਨਿਜ ਬਿਰਦ ਕੀ ਜਗਤ ਕਹੈ 'ਸਿਖ' ਨਾਮ ॥ ੧ ॥

{ ਕਰਮਹੀਣ=ਪਿਛਲੇ ਯਾ ਹੁਣ ਦੇ ਕਰਮ ਮੇਰੇ ਸ਼ੁਭ ਨਹੀਂ, ਮੇਰੇ ਪਾਸ ਸ਼ੁਭ ਕਰਮਾਂ ਦੀ ਰਾਸ ਨਹੀਂ। ਕੂੜਿਆਰ=ਝੂਠਾ, ਪਰ ਇਸ ਦੀ ਮੁਰਾਦ ਨਿਰੇ-ਝੂਠ ਬੋਲਣ ਵਾਲੇ-ਦੀ ਨਹੀਂ; ਪਰ ਓਹ ਕਿ ਜੋ ਮਨ ਬਚ ਕਰਮ ਤੋਂ ਝੂਠ ਵਿਚ ਪ੍ਰਵਿਰਤ ਹੋਵੇ। }

ਅਰਥ-ਮੈਂ ਕਰਮਾਂ ਦਾ ਹੀਣਾ ਤੇ ਕੂੜਿਆਰ ਹਾਂ, ਲੋਭੀ ਕਾਮੀ (ਤੇ ਹਰ ਤਰ੍ਹਾਂ) ਮੰਦਾ ਹਾਂ, (ਹੇ ਗੁਰੂ!) ਆਪਣੇ ਬਿਰਦ ਦੀ ਲੱਜਾ ਰੱਖੋ (ਕਿਉਂਕਿ) ਜਗਤ ਮੇਰਾ ਨਾਮ 'ਸਿਖ' ਕਰਕੇ ਲੈਂਦਾ ਹੈ।

ਭਾਵ-ਮੁਰਾਦ ਹੈ ਇਹ ਕਿ ਮੇਰੇ ਪਾਸ ਗੁਣਾਂ ਦੀ ਤੇ ਸ਼ੁਭ ਕਰਮਾਂ ਦੀ ਰਾਸ ਨਹੀਂ, ਵਰਤਾਉ ਤੇ ਜੀਵਨ ਝੂਠ ਦਾ ਹੈ, ਲੋਭ ਕਾਮ ਤੇ ਮੰਦਿਆਈ ਦਾ ਸੁਭਾਵ ਹੈ, ਮੇਰੀ ਕੱਲਜਾਨ ਮੇਰੇ ਕਰਮਾਂ ਕਰਕੇ ਤੇ ਗੁਣਾਂ ਕਰਕੇ ਨਹੀਂ ਹੋ ਸਕਦੀ, ਮੈਨੂੰ ਲੋਕੀਂ ਸਿੱਖ ਆਖਦੇ ਹਨ ਗੁਰੂ ਦਾ, ਇਸ ਗਲ ਦੀ ਲੱਜਾ ਗੁਰੂ ਪਾਲੇ ਤਾਂ ਮੇਰੀ ਕੱਲਜਾਨ ਹੈ।

ਸ਼੍ਰੀ ਬਾਲਾ ਸੰਧੁਰੁਵਾਰ ॥ਚੌਪਈ॥ ਸੁਨਿ ਸ਼੍ਰੀ ਅੰਗਦ! ਸੁਜਸ ਸੁਹਾਵਨ। ਆਗੈ ਕਥਾ ਭਈ ਜਿਮ ਪਾਵਨ। ਕਰੀ ਕੀਰਤਨ ਕੀ ਸ਼ੁਭ ਰੀਤਾ। ਸਵਾਜਾਮ ਨਿਸ ਤੇ ਹ੍ਵੈ ਨੀਤਾ[1] ॥੨॥ ਸੇਵਕ ਸਿੱਖ ਅਨਿਕ ਚਲਿ ਆਵਹਿੰ। ਦਰਸ਼ਨ ਕਰਿ ਅਭਿਮਤ ਫਲ[2] ਪਾਵਹਿੰ। ਕਿਤਿਕ ਰਹਹਿੰ ਸੇਵਾ ਉਰ ਧਾਰਹਿੰ। ਕਿਤਿਕ ਬਚਨ ਸੁਨਿ ਸਦਨ ਸਿਧਾਰਹਿੰ ॥ ੩ ॥ ਦੇਗ ਚਲਹਿ ਸਭਿ ਕਾਲ ਬਿਸ਼ਾਲਾ। ਐਸੀ ਬਾਂਧੀ ਰੀਤਿ ਕ੍ਰਿਪਾਲਾ। ਪੁਨ ਪਸ਼ਚਮ ਦਿਸ਼ ਜਾਵਨ ਹੇਤੂ। ਭੇ ਤਿਆਰ ਬੇਦੀ-ਕੁਲਕੇਤੂ ॥ ੪ ॥ ਧਰਮਸਾਲ ਜੋ ਅਧਿਕ ਸੁਹਾਵਨ। ਤਿਸ ਮਹਿੰ ਕਿਯ ਸਤਿਸੰਗ ਟਿਕਾਵਨ। ਇਕ ਮੋਕੋ ਦੂਸਰ ਮਰਦਾਨਾ। ਸੰਗ ਲਏ ਕੀਨੋ ਪ੍ਰਸਥਾਨਾ ॥੫॥ ਪ੍ਰੇਮ ਕਿਯੋ ਮਿਲਿ ਸੰਗਤਿ ਸਭਿ ਹੀ। ਸਤਿਗੁਰ ਦਈ ਧੀਰ ਕਹਿ ਤਬਿਹੀ। 'ਕਿਤਿਕ ਦਿਵਸ ਮਹਿੰ ਮਿਲਹਿੰ ਬਹੋਰੀ। ਕਰਹੁ ਕੀਰਤਨ ਸਭਿ ਇਸ ਠੌਰੀ' ॥੬॥ ਮੰਦ ਮੰਦ ਗਮਨੇ ਜਗਸਾਈਂ। ਮੈਂ ਮਰਦਾਨਾ ਪਾਛੇ ਜਾਈਂ। ਪੁਰਿ ਸਲਕੋਟ* ਨਾਮ ਜਿਸ ਕੇਰਾ। ਜਾਇ ਵਹਿਰ ਤਹਿੰ ਕੀਨੋ

---

[1]ਸਵਾ ਪਹਿਰ ਰਾਤ ਰਹਿੰਦੀ ਤੇ ਹਮੇਸ਼। [2]ਵਾਂਛਤ ਫਲ।

*ਕਰਤਾਰ ਪੁਰ ਤੋਂ ਸਿਆਲਕੋਟ ਨੇੜੇ ਹੀ ਹੈ, ਮੂਲੇ ਦਾ ਪ੍ਰਸੰਗ ਹੋਰਨਾਂ ਲੇਖਕਾਂ ਨੇ ਸਿਆਲਕੋਟ ਹੋਇਆ ਹੀ ਲਿਖਿਆ ਹੈ, ਸੋ ਸਲਕੋਟ ਤੋਂ ਮੁਰਾਦ ਸਿਆਲਕੋਟ ਦੀ ਹੀ ਹੈ।

ਡੇਰਾ॥੭॥ਕਿਤਿਕ ਕਾਲ ਜਬ ਬੈਸਿ ਬਿਤਾਯੋ। ਮਰਦਾਨੇ ਸੋਂ ਬਚਨ ਅਲਾਯੋ। 'ਹੇਮ ਟਕਾ[1] ਪੁਰਿ ਮਹਿੰ ਲੈ ਜਾਵਹੁ। ਸਾਚ ਝੂਠ ਮੁਲ ਤਹਿੰ ਤੇ ਲਜਾਵਹੁ' ॥੮॥ ਆਇਸੁ ਮਾਨਿ ਲੀਨਿ ਮਰਦਾਨੇ। ਗਮਨਜੋ ਪੁਰਿ ਬਜਾਰ ਜਿਹ ਥਾਨੇ। ਬੂਝਨ ਲਗਾ ਹਾਟ ਪਰ ਸੋਈ। 'ਤੁਮ ਢਿਗ ਸਾਚ ਝੂਠ ਜੇ ਹੋਈ॥ ੯ ॥ ਏਕ ਟਕਾ ਕੰਚਨ ਕੋ ਲੀਜੈ। ਤਿਸ ਕੋ ਸਾਚ ਝੂਠ ਮੁਝ ਦੀਜੈ'। ਸਭਿ ਬਜਾਰ ਬੂਝਜੋ ਫਿਰਿ ਸੋਊ। ਸੁਨਿ ਬਿਸਮਹਿੰ[2] ਨਹਿ ਮਾਨਹਿ ਕੋਊ ॥ ੧੦॥ ਇਕ ਬਨੀਯਾ ਪੁਨ ਬੂਝਜੋ ਜਬ ਹੀ। ਤਿਸਨੇ ਟਕਾ ਲੀਨ ਕਰ ਤਬ ਹੀ। ਕਾਗਦ ਪਰ ਲਿਖਿ ਦੀਨੋ ਤਾਂਹੀ। 'ਜੀਵਨ ਝੂਠ, ਮਰਨ ਸਚੁ ਆਹੀ' ॥ ੧੧॥ ਲੈ ਮਰਦਾਨਾ ਮੁਰਜੋ ਬਹੋਰੀ। ਆਯੋ ਹੁਤੋ ਪ੍ਰਭੂ ਜਿਹ ਠੌਰੀ। ਕਹਿਨ ਲਗਜੋ'ਮੈਂ ਫਿਰਜੋ ਘਨੇਰਾ[3]ਕਿਸ ਕੇ ਪਾਸ ਨ ਸੌਦਾ ਹੇਰਾ॥੧੨॥ ਸੁਨਿ ਇਕ ਬਨੀਏ ਮੁਝ ਕੋ ਦੀਨੋ। ਇਹ ਕਾਗਜ਼ ਪਢਿ ਕੈ ਲਿਹੁ ਚੀਨੋ'। ਪਿਖਿ ਬੋਲੇ ਬੇਦੀ ਕੁਲ ਟੀਕਾ। 'ਨਿਸ਼ਚੈ ਆਨਜੋ ਸੌਦਾ ਨੀਕਾ[4] ॥ ੧੩ ॥ ਜੋ ਪਰੰਤੁ ਹੈ ਬੋਚਨ ਹਾਰੋ। ਤਿਹ ਕੋ ਹਮਰੇ ਨਿਕਟਿ ਹਕਾਰੋ'। ਗਮਨਜੋ ਤਹਾਂ ਬਹੁਰ ਮਰਦਾਨਾਜਾਇ ਬਨਕ[5] ਸੋਂ ਬਚਨ ਬਖਾਨਾ ॥੧੪॥ 'ਸੌਦਾ ਤੁਮ ਨੈ ਦੀਨੋ ਜਾਂਹੂ[6]। ਪਰਖਜੋ ਖਰਾ ਸਰਾਹਜੋ ਤਾਂਹੂ[7]। ਵਹਿਰ ਨਗਰ ਬੈਠਜੋ ਇਕ ਥਾਵਾ। ਤੁਝਕੋ ਆਪਨੇ ਨਿਕਟਿ ਬੁਲਾਵਾ॥੧੫॥ ਏਕ ਬਾਰ ਚਲਿਕੈ ਮਿਲਿ ਲੀਜੈ। ਪੁਨ ਨਿਜ ਹਾਟ ਆਵਨੋਂ ਕੀਜੈ'। ਸੁਨਿਕੈ ਸ਼ੂਨ ਚਲਜੋ ਤਿਹ ਥਾਈਂ। ਜਹਾਂ ਬਿਰਾਜਹਿ ਸ਼੍ਰੀ ਜਗਸਾਈਂ ॥੧੬॥ ਦੇਖਿ ਫਕੀਰ ਬੇਖ ਦੁਖ ਕੰਦਨ'। ਕਰੀ ਚਰਨ ਕਮਲਨ ਪਰ ਬੰਦਨ। ਭਾਉ ਧਰੋ ਗਾ ਬੈਠਿ[8] ਸਮੀਪਾ।ਪਿਖਿ ਬੋਲੇ ਬੇਦੀ ਕੁਲਦੀਪਾ ॥੧੭॥ 'ਕਹਹੁ ਸ਼ਾਹੁ ! ਕੋ ਨਾਮ ਤੁਮਾਰਾ ?। ਕਿਹ ਉਪਦੇਸ਼ ਰਿਦੇ ਮਹਿੰ ਧਾਰਾ ?। ਜੀਵਣ ਝੂਠ ਮਰਣ ਸਚੁ ਜਾਤਾ। ਕਿਧੌਂ ਬਨਾਇ[9] ਲਿਖੀ ਇਹ ਬਾਤਾ' ॥ ੧੮ ॥ ਬੋਲਜੋ ਬਨੀਯੋ[10] ਦੈ ਕਰ ਬੰਦੇ। 'ਕਹੌਂ ਸਾਚ ਸੁਨਿ ਸੰਤ ਮੁਕੰਦੇ !। ਮੇਰੋ ਨਾਮ ਭਨੈ ਜਗ ਮੂਲਾ। ਗਯਾਨ ਜੁ ਅਸ ਰਾਵਰਿ ਅਨਕੂਲਾ[11] ॥੧੯॥ ਜਿਸ ਕੋ ਚਾਹਹੁ ਤਿਸੈ ਜਨਾਵਹੁ। ਸਾਚ ਝੂਠ ਸਭਿ ਰਿਦੈ ਦ੍ਰਿੜਾਵਹੁ। ਦਰਬ ਲੋਭ ਹਿਰਦੇ ਮੁਝ ਭਾਰੀ॥ਕਾਗਦ ਪੁਰ ਲਿਖ ਦੀਨ ਸਵਾਰੀ॥੨੦॥ਰਿਦੈ ਸਦਾ ਚਾਹਤਿ ਹੌਂ ਐਸੋ॥ਕਾਗਦ ਪਰ

[1]ਸੋਨੇ ਦਾ ਟਕਾ। [2]ਅਚਰਜ ਹੋਣ। [3]ਚੰਗਾ॥[4]ਬਾਣੀਏਂ। [5]ਜਿਸਨੂੰ॥[6]ਤਿਸਨੇ। [7]ਭਾਵ ਗੁਰੂ ਜੀ ਦਾ ਦਰਸ਼ਨ ਕਰਕੇ। [8]ਬੈਠ ਗਿਆ। [9](ਐਵੇਂ)ਬਣਾਕੇ। [10]ਬਣੀਆਂ। [11]ਆਪ ਦੇ ਅਨੁਸਾਰ ਹੈ।

ਲਿਖਿ ਭੇਜੀ ਜੈਸੇ। ਦਿੜ ਅੱਭਯਾਸ ਨ ਮਨ ਮੈਂ ਹੋਊ। ਜਬ ਲੌ ਮਿਲੇ ਸੰਤ ਨਹਿੰ ਕੋਊ'॥੨੧॥ਸੁਨਿਕੈ ਸ਼੍ਰੀ ਗੁਰ ਤਿਹ ਸੋਂ ਭਾਖਾ।'ਉਰ ਮਹਿੰ ਲਖਹੁ ਜਿ ਅਸ ਅਭਿਲਾਖਾ। ਤੌ ਤੁਮ ਰਹਹੁ ਹਮਾਰੇ ਸਾਥਾ। ਇੱਛਾ ਪੂਰਹਿੰ ਸ੍ਰੀ ਜਗਨਾਥਾ'[1] ॥੨੨॥ ਬਚਨ ਮਾਨਿਕੈ ਤਬਹੀ ਮੂਲਾ। ਚਲਨੋ ਸੰਗਿ ਲਖਿ ਗੁਰ ਅਨਕੂਲਾ।ਗਮਨੇ ਆਨ ਥਾਨ ਜਗ ਸਾਈਂ। ਸਿੱਛਯਾ ਦੇਨਿ[2]ਜਿ ਨਰ ਦੁਖ ਪਾਈ[3]॥੨੩॥ਏਕ ਨਗਰ*ਮਹਿੰ ਬੈਸੇ ਜਾਈ।ਜਹਾਂ ਘਨੇਰੇ ਤੁਰਕਰਹਾਈਂ। ਚੈਦਰਾਤ ਥੀ ਤਿਸ ਦਿਨ ਮਾਂਹੀ। ਬਹੁ ਨਰ ਕੋ ਭਾ ਮੇਲ ਤਹਾਂ ਹੀ॥ ੨੪॥ਭੀਰ ਬਿਸ਼ਾਲ ਭਈ ਇਕ ਥਾਈਂ। ਲੇਯ ਸ਼ੀਰਨੀ[4]ਮਨੁਜ ਚਢਾਈ। ਇਕ ਫਕੀਰ ਦੇਂਖੀ ਤਹਿੰ ਰਹਿਹੀ। ਸਭਿ ਲੋਕਨ ਸੋਂ ਇਸ ਬਿਧਿ ਕਹਿਹੀ ॥੨੫॥ ਦੋਹਰਾ ॥ 'ਦੂਜ ਚਾਂਦ ਕੀ ਰਾਤਿ ਕੋ ਸ਼ਹੁ[5] ਆਵੈ ਮੁਝ ਪਾਸ'। ਤਿਹ ਦਰ ਦੁੰਦਭਿ ਨੌਬਤਾਂ ਬਾਜਤਿ ਹੋਤਿ ਹੁਲਾਸ[6]॥੨੬॥ਚੌਪਈ॥ਰੁਚਿਰ ਪੁਸ਼ਪ ਕੀ ਸੇਜ ਬਿਛਾਵੈ। ਨਿਜ ਅਵਾਸ ਬਹੁ ਦੀਪ ਜਗਾਵੈ । ਸ਼ਹੁ ਸੋਹਾਗਨਿ ਨਾਮ ਧਰਾਯੋ। ਸਭਿ ਲੋਕਨ ਮਹਿੰ ਮਾਨ[7] ਬਢਾਯੋ ॥ ੨੭ ॥ ਮਨੁਜ ਸ਼ੀਰਨੀ ਤਿਸ ਦਿਨ ਲਜਾਵੈਂ। ਹੋਇ ਦੀਨ ਮਨ ਸੀਸ ਨਿਵਾਵੈਂ। ਅੰਤਰ ਜਾਨਿ ਦੇਯ ਨਹਿੰ ਕਿਸ ਕੋ। ਦਰ ਪਰ ਬੰਦਨ ਕਰਿਹੀਂ ਤਿਸਕੋ ॥੨੮॥ ਬਡੇ ਨਿਸ਼ਾਨ ਗਡੇ ਦਰ ਨੇਰੇ[8]। ਜਹਿੰਕਹਿੰ ਹੋਤਿ ਉਛਾਹ[9] ਬਧੇਰੇ। ਅੰਗਨਾ ਕੇ ਸ਼ਿੰਗਾਰ ਕਰਿ ਸਾਰੇ। ਬੈਠਹਿ ਦੁਰਿਕੈ[10] ਝੁਸ਼ਨਿ ਧਾਰੇ॥੨੯॥ ਦੋਹਰਾ ॥ ਪੁੰਜ[11]ਮਨੁਜ ਹੋਏ ਤਹਾਂ, ਬਾਜੇ ਬਜਹਿੰ ਅਪਾਰ। ਡੇਰਾ ਕੀਨਾ ਪ੍ਰਭੂ ਤਬ ਇਕ ਤਿਯ ਬ੍ਰਿੱਧ ਅਗਾਰ[12]॥ ੩੦ ॥ ਚੌਪਈ ॥ ਅੰਤਰਜਾਮੀ ਸਭਿ ਬਿਧਿ ਜਾਨੀ। ਤਿਹ ਤਿਯ ਸੋਂ ਬੋਲੇ ਅਸ ਬਾਨੀ। 'ਪੁਰਿਕੈ ਬਿਖੈ ਹੋਤਿ ਕਸ ਸ਼ੋਰਾ?ਬ੍ਰਿੰਦ ਮਨੁਜ ਹੋਏ ਇਕ ਠੌਰਾ' ॥ ੩੧ ॥ ਕਹੈ ਤੀਯ 'ਇਕ ਰਹੈ ਫਕੀਰ। ਤਿਹ ਦਰ

[1]ਸ਼੍ਰੀ ਪਰਮੇਸ਼ੁਰ। [2]ਦੇਣ ਲਈ। [3]ਜੋ ਨਰ ਦੁਖ ਪਾ ਰਹੇ ਸਨ । [4]ਮਿਠਾਈ । [5]ਪ੍ਰਭੂ। [6]ਅਨੰਦ। [7]ਪ੍ਰਤਿਸ਼ਠਾ। [8]ਦਰਵੱਜੇ ਪਾਸ। [9]ਉਤਸਾਹ । [10]ਲੁਕਕੇ । [11]ਬਹੁਤੇ । [12]ਇਕ ਬ੍ਰਿੱਧ ਇਸਤ੍ਰੀ ਦੇ ਘਰ ।

*ਐਉਂ ਜਾਪਦਾ ਹੈ ਕਿ ਸਿਆਲਕੋਟ ਤੋਂ ਹੇਠ ਨੂੰ ਵਿਚਰਦੇ ਲਾਹੌਰ ਲਾਗਦੀ ਦੱਖਣੀ ਪੰਜਾਬ ਨੂੰ ਟੁਰੇ ਹੈਨ। ਤਵਾ: ਖਾ: ਵਿਚ ਲਿਖਿਆ ਹੈ ਕਿ ਗੁਰੂ ਜੀ ਕਰਤਾਰਪੁਰੋਂ ਨੁਸ਼ਹਿਰੇ, ਨੁਸ਼ਹਿਰੇ ਤੋਂ ਜਾਜਣ, ਏਥੋਂ ਹੁਜਰਾ ਸ਼ਾਹ ਮੁਕੀਮ, ਪਾਕਪਟਣ, ਮੁਲਤਾਨ ਤੇ ਏਥੋਂ ਉੱਚ ਅੱਪੜੇ, ਸੋ ਸ਼ਹੁ ਸੁਹਾਗਣ ਦਾ ਥਾਂ ਇਹਨਾਂ ਟਿਕਾਣਿਆਂ ਵਿਚੋਂ ਕਿਤੇ ਸੀ, ਸ਼ਹੁ ਸੁਹਾਗਣ ਦਾ ਪ੍ਰਸੰਗ ਤਵਾਰੀਖ ਖਾਲਸਾ ਨੇ ਨਹੀਂ ਦਿੱਤਾ।

ਮਾਨਵ ਕੀ ਬਹੁ ਭੀਰ।ਆਜ ਅਨੰਦ ਅਧਿਕ ਤਿਹ ਧਾਮੂ। ਸ਼ਹੁ ਸੋਹਾਗਣਿ ਜਿਸਕੋ ਨਾਮੂ'॥੨੨॥ਸ਼੍ਰੀ ਨਾਨਕ ਸੁਨਿਕੈ ਮੁਸ਼ਕਾਨੇ। ਕਹੈਂ'ਚਲਹੁ ਦੇਖਹਿਂ ਮਰਦਾਨੇ'। ਹਮ ਕੋ ਸੰਗਿ ਲੀਨ ਜਗਸਾਈਂ। ਪਹੁੰਚਤਿ ਭਏ ਜਾਇ ਤਿਹੁੰ ਥਾਈਂ॥੨੩॥ਦੋਹਰਾ॥ਦਰ ਆਗੈ ਹੈ ਠਾਂਢਿ ਤਬ ਦੇਖੀ ਭੀਰ ਅਪਾਰ। ਅੰਤਰ ਪ੍ਰਵਿਸ਼ੈ ਕੋ ਨਹੀਂ,ਕਰੈਂ ਤਹਾਂ ਨਮਸਕਾਰ ॥ ੨੪ ॥ ਚੌਪਈ ॥ ਅੰਤਰ ਜਾਨਿ ਲਗੇ ਸ਼੍ਰੀ ਪ੍ਰਭੁ ਜਬਿ। ਜੇ ਦਰਵਾਨ ਕਹੇ ਬਚ ਤਿਨ ਤਬਿ। 'ਅੰਤਰ ਹੁਕਮ ਜਾਨਿ ਕੌ ਨਾਂਹੀ। ਦਰ ਪੁਰ[1] ਜ਼ਾਰਤ[2] ਕਰਿ ਮੁਰਿ ਜਾਹੀਂ[3]' ॥ ੨੫ ॥ ਗੁਰੂ ਕਹੈਂ'ਤਿਹ ਕੋ ਸੁਧਿ ਦੀਜੈ।ਦਰ ਠਾਂਢੇ ਦਰਵੇਸ਼ ਲਖੀਜੈ।ਤੁਮ ਦਰਸ਼ਨ ਕੀ ਹੈ ਚਿਤ ਚਾਹੀ।ਆਇਸੁ ਹੋਇ ਤ ਆਵਹਿਂ ਪਾਹੀ'॥੨੬॥ ਠਾਂਢੇ ਹੋਇ ਦੂਰ ਦਰਵਾਨਾਂ।ਜਾਇ ਤਾਂਹਿ ਸੋਂ ਬਚਨ ਬਖਾਨਾ।'ਦਰ ਦਰਵੇਸ਼ ਤੁਮਾਰੇ ਆਏ। ਮਿਲਨ ਚਾਹਿ ਰਾਵਰਿ ਅਧਿਕਾਏ॥੨੭॥ ਜੌ ਅਬ ਆਇਸੁ ਹੋਇ ਤੁਮਾਰੀ। ਕਰਿ ਹੈਂ ਜ਼ਾਰਤ ਆਇ ਅਗਾਰੀ'।ਉੱਤਰ ਦੀਨ ਪਖੰਡੀ ਗਾਢੇ[4]।'ਬਰਜਹੁ ਦਰ ਪਰ ਰਾਖਹੁ ਠਾਂਢੇ ॥੨੮॥ ਆਜ ਹੋਤਿ ਮੁਝ ਸ਼ਹੁ ਕੋ ਦਰਸ਼ਨ। ਨਹਿਂ ਅਵਲੋਕੌਂ ਕਿਸ[5],ਇਕ ਤਿਸ ਬਿਨ[6]'।ਸੁਨਿ ਦਰਵਾਨ ਸੁ ਆਇ ਬਖਾਨੀ। ਬਿਗਸੇ ਪ੍ਰਭੁ ਤਬ ਦੰਭਨ ਹਾਨੀ॥੨੯॥ 'ਕਛੂ ਨ ਇਹਾਂ,ਚਲਹੁ ਮਰਦਾਨਾ'। ਕੂਰ ਅਡੰਬਰ[7] ਸਭਿ ਪਹਿਚਾਨਾ। ਹੋਇ ਨਸ਼ਟ ਇਨ ਕਪਟ ਜੁ ਕੀਨੋ'। ਕਹਿ ਇਉਂ ਗਮਨੇ ਪਾਛਾ ਦੀਨੋ ॥੪੦॥ ਤਿਹਂ ਛਿਨ ਮੇਲੇ ਬੀਚ ਬਿਸਾਲਾ। ਪਰੀ ਲਰਾਈ ਮਹਾਂ ਕਰਾਲਾ। ਚਹੁੰਦਿਸ਼ਿ ਮਹਿਂ ਚਮਕਹਿਂ ਸ਼ਮਸ਼ੇਰਾ। ਧਰ ਪਰਸ਼ੂੰਣਤ ਗਿਰੇ ਘਨੇਰਾ॥੪੧॥ਕਟੇਕਿਤਿਕ ਹੈ ਮਿਰਤਕ ਪਰਿਹੀਂ।ਕੇਤਿਕ ਘਾਇਲ ਘੂਮਤ ਫਿਰਿਹੀਂ । ਬਹੁਰੋ ਲੂਟਿ ਪਰੀ ਤਿਹ ਥਾਈਂ। ਬਲੀ ਖਸੋਟਹਿਂ ਵਸਤੁ ਪਰਾਈ॥੪੨॥ਜਹਿਂ ਦੰਭੀ ਕੋ ਸਦਨ ਸੁਹਾਵਨ[8]। ਨਰ ਪਹੁੰਚੇ ਤਹਿਂ ਵਸਤੁ ਲਿਆਵਨ । ਸਰਬ ਸਮਾਜ ਹੁਤੋ ਤਿਸ ਕੇਰਾ । ਲੂਟਿ ਲੀਨ ਤਬਹੀ ਬਿਨ ਦੇਰਾ ॥ ੪੩ ॥ ਧਕਤਿ ਧਸੇ ਨਰ ਪੌਰ ਅੰਦਾਰੀ[9]। ਮੰਚ ਪਰ ਥਾਲਾ ਏਕ ਸੁੰਦਾਰੀ[10]।ਸਠ ਤਿਹ ਸਾਥ ਕੇਲ ਕਰਿ ਐਸੇ। ਬਹੁ ਕਾਮੀ ਨਰ ਕਰਤਿ ਸੁ ਜੈਸੇ॥੪੪॥ਨਰ ਦੇਖਤਿ ਤਹਿਂ ਕੁਪਿਤ[11] ਬਿਸ਼ੇਖਾ। 'ਮਾਰੋ ਮਾਰ

[1]ਦਰਵੱਜੇ ਤੇ ਹੀ। [2]ਯਾਤ੍ਰਾ ਕਰਕੇ। [3]ਮੁੜ ਜਾਂਦੇ ਹਨ (ਲੋਕ)। [4]ਤਕੜੇ ਦੰਭੀ ਨੇ। [5]ਕਿਸੇਨੂੰ। [6]ਇਕ ਤਿਸ (ਸ਼ਹੁ) ਤੋਂ ਬਿਨਾ। [7]ਖਣਾਉ । [8]ਸੁਹਣਾ ਘਰ ਸੀ। [9]ਧੱਕੇ ਮਾਰਕੇ ਦਰਵੱਜੇ ਤੋਂ ਅਦਮੀ ਅੰਦਰ ਜਾ ਧਸੇ। [10]ਇਕ ਸੁੰਦਰ ਇਸਤ੍ਰੀ । [11]ਕ੍ਰੋਧਵਾਨ ਹੋਏ ।

ਪਾਜ ਇਸ ਭੇਖਾ[੧]।ਲਸ਼ਟਕ ਮਾਰ ਗਲੰਚ[੨] ਨਿਕਾਰਾ।'ਲੂਟ ਲੇਹੁ' ਕਹਿ 'ਜਿਤਿਕ ਪਸਾਰਾ'॥੪੫॥ ਦੋਹਰਾ।ਜੜ੍ਹ ਚੇਤਨ ਜਗ ਈਸ਼ ਕੀ[੩] ਕਰੀ ਅਵੱਗਯਾ ਜਾਂਹਿ। ਹਾਲ ਬੁਰਾ ਤਿਹਂ ਹੋਤਿ ਭਾ ਅਚਰਜ ਮਾਨੋ ਨਾਂਹਿ* ॥੪੬॥ ਚੌਪਈ ॥ ਝੰਡੇ ਕੋ ਨਿਸ਼ਾਨ ਲੈ ਗਯੋ। ਕੋਊ ਚਰ੍ਹਾਵਾ[੪] ਲੂਟਤਿ ਭਯੋ। ਤਿਹਕੋ ਕਿਨਹੂੰ ਲੀਨ ਪ੍ਰਯੰਕਾ। ਨਰ[੫] ਭਾਜੇ ਮਨ ਮਾਨਿ ਅਤੰਕਾ[੬] ॥੪੭॥ ਭੂਖਨ ਬਸਤ੍ਰਾਦਿਕ ਥੋ ਜੋਊ। ਤਿਹ ਛਿਨ ਸਰਬ ਖਸੋਟੇ ਸੋਊ। ਕਹਿਨ ਲਗੇ 'ਇਹੁ ਹੁਤੋ ਪਖੰਡੀ। ਨਾਉਂ ਸੁਹਾਗਣ ਹੈ ਇਹੁ ਰੰਡੀ॥ ੪੮॥ ਕਰਸੋ ਕੂਰ ਕੋ ਸਰਬ ਸਮਾਜਾ। ਉਘਰ ਗਯੋ ਅਬ ਜਾਂਕੋ ਪਾਜਾ[੭]। ਕਰਹਿਂ ਨਿਰਾਦਰਸਭਿਨਰਤਿਹਂ ਕੋ।ਬੰਦਨ ਕਰਤਿ ਪ੍ਰੀਤਿ ਕਰਿ ਜਿਹਕੋ॥੪੯॥ਮੰਦਮਤੀ ਤਬ ਮਨ ਮਹਿਂ ਜਾਨੇ।–ਵਹਿਰ ਹੁਤੇ ਕੋ ਸੰਤ ਮਹਾਨੇ। ਕੀਨ ਨਿਰਾਦਰ ਮੈਂ ਤਿਨਕੇਰਾ।ਆਦਰਸਰਬਗਯੋਤਬ ਮੇਰਾ–॥੫੦॥ਲੱਜਿਤ ਹੋਯੋ ਵਿਰਤਿ ਨਗਰ ਮੈਂ। ਕੋ ਨਹਿਂ ਜਾਵਨ ਦੇ ਨਿਜ ਘਰ ਮੈਂ। ਏਕ ਨਿਸਾ ਬਸਿ ਕਰਿ ਤਿਹਂ ਥਾਈਂ। ਅੱਗ੍ਰਜ ਕੀਨੋ ਗਮਨ ਗੁਸਾਈਂ ॥੫੧॥ ਮੂਲਾ ਮਰਦਾਨਾ ਮੈਂ ਸੰਗਾ। ਪੀਛੇ ਪ੍ਰਸਥਾਨੇ ਸ ਉਮੰਗਾ।ਉੱਚ ਜਹਾਂ†ਸੱਯਦ ਬਹੁ ਬਾਸੀ[੮]। ਤਹਿਂ ਪਹੁੰਚੇ ਸਤਿਗੁਰ ਅਬਿਨਾਸ਼ੀ ॥ ੫੨॥ ਵਹਿਰ ਨਗਰ ਤੇ ਆਸ਼੍ਰਮ[੯] ਲਾਈ। ਬੈਠਿ ਗਏ ਪੁਨ ਨਿਸ ਹ੍ਵੈ ਆਈ। ਬਡੀ ਭੋਰ ਤੇ ਕਰਿ ਇਸ਼ਨਾਨਾ। ਭਨੈਂ ਗਿਰਾ ਉਚੀ ਧੁਨਿ ਕਾਨਾ ॥ ੫੩ ॥ ਤਬ ਇਕ ਸਿੰਧੀ ਤਿਹ ਥਲ ਆਯੋ। ਸੁਨਿਨਿ ਹੇਤੁ ਠਹਿਰਨੋ ਹਿਤ ਲਾਯੋ।ਬਚਨ ਸੁਨਤਿ ਸਮਝਤਿ ਭਲਿਰੀਤੀ। ਰਹਨੋ ਠਾਂਢਿ ਹ੍ਵੈ ਉਰ ਧਰਿ ਪ੍ਰੀਤੀ॥੫੪॥ 'ਗੁਰਮੁਖਿ ਨਾਦੰ ਗੁਰਮੁਖਿ ਵੇਦੰ'। ਜਬ ਇਹੁ ਉਚਰਨੋ ਪ੍ਰਭੂ ਅਭੇਦੰ[੧੦]। ਅਰਥ ਨ ਸਮਝ ਸਕਨੋ ਕਛੁਤਾਂਹੀ। ਰਹਨੋ ਬਿਚਾਰਿ ਬਹੁਤ ਮਨ ਮਾਂਹੀ॥੫੫॥ ਸੁਨਿ ਸਭਿ ਬਾਨੀ ਗਯੋ ਬਹੋਰੀ। ਤਾਂਕੋ ਪੀਰ ਹੁਤੋ ਜਿਸ ਠੌਰੀ। ਤਿਸ ਪਦ ਕੋ ਕਰਿ ਕੰਠ ਬਿਚਾਰਤਿ। ਸੰਸੈ

[੧]ਝੂਠਾ ਇਸ ਦਾ ਭੇਖ ਹੈ। [੨]ਗਲੇ ਤੋਂ (ਫੜ ਕੇ)। [੩]ਜੜ੍ਹ ਚੇਤਨ ਰੂਪ ਜਗਤ ਦੇ ਮਾਲਕ (ਗੁਰੂ ਜੀ ਦੀ)। [੪]ਪੂਜਾ। [੫](ਫਕੀਰ ਦੇ ਅਪਣੇ) ਆਦਮੀ। [੬]ਡਰ। [੭]ਖੋਟ। [੮]ਉੱਚ (ਜਾਤ) ਦੇ ਸੱਯਦ ਵਸਦੇ ਸੀ। [੯]ਡੇਰਾ। [੧੦]ਭੇਦ ਤੋਂ ਰਹਿਤ ਗੁਰੂ ਜੀ ਨੇ।

*ਛੰਦ ੪੪, ੪੫ ਤੇ ੪੬ ਦਾ ਪਾਠ ਕਿਸੇ ਕਿਸੇ ਲਿਖਤੀ ਨੁਸਖ਼ੇ ਵਿਚ ਨਹੀਂ ਹੈ।

†ਇਹ ਟਿਕਾਣਾ ਬਹਾਵਲ ਪੁਰ ਦੀ ਰਿਆਸਤ ਵਿਚ ਹੈ, ਫਕੀਰਾਂ ਦੀ ਗੱਦੀ ਹੈ। ਹੁਣ ਤਕ ਗੁਰੂ ਘਰ ਦਾ ਸਤਿਕਾਰ ਕਰਦੇ ਹਨ। ਵਿਸ਼ੇਸ਼ ਹਾਲ ਲਈ ਦੇਖੋ ਸ਼੍ਰੀ ਗੁ: ਨਾ: ਪ੍ਰ: ਪੂਰਬਾਰਧ ਅਧਜਾਯ ੫੯ ਅੰਕ ੩੬ ਵਿਚ 'ਕੌਸ' ਦੀ ਟੂਕ।

ਬਿਖੈ ਹੋਤਿ ਅਤਿ ਆਰਤ॥੫੬॥ ਬੂਝਤਿ ਪੀਰ[1] 'ਬਿਲਮ ਕਿਉਂ ਲਾਈ ?। ਕੌਨ ਮਿਲਨੋ ਕਹਿੰ ਬੈਸਾ ਜਾਈ[2]'। ਸਿੰਧੀ ਭਾਖੈ ਤਿਹਕੇ ਤੀਰ। 'ਦੇਖਨੋ ਹਿੰਦੂ ਏਕ ਫਕੀਰ॥੫੭॥ਤਿਹ ਕੀ ਸੁਨਤਿ ਰਹਨੋਂ ਮੈਂ ਥਾਨੀ॥ਮੁਕਤਿਦੇਨ-ਹਾਰੀ ਗੁਨ ਖਾਨੀ। ਇਕ ਪਦ ਕੋ ਨ ਮਾਇਨਾ[3] ਆਯੋ। ਭਲੇ ਬਿਚਾਰਨੋ ਭੇਦ ਨ ਪਾਯੋ'॥੫੮॥ਅਸ ਕਹਿ ਪੁਨ ਤੁਕ ਦੀਨਿ ਬਤਾਈ। ਸੁਨਤਿ ਪੀਰ ਨੈ ਗਿਰਾ ਅਲਾਈ। 'ਬਿਨਯ ਕਰਹੁ ਇਕ ਬਾਰ ਲਿਆਵਹੁ। ਤਿਹ ਕੋ ਦਰਸ਼ਨ ਮੋਹਿ ਕਰਾਵਹੁ' ॥੫੯॥ ਸੁਨਿਕੈ ਸਿੰਧੀ ਗਯੋ ਬਹੋਰੀ। ਨਮੋ ਕਰੀ ਪ੍ਰਭੁ ਕੋ ਕਰ ਜੋਰੀ। ਠਾਂਢੋ ਭਯੋ ਦੀਨ ਮਨ ਹੋਯੋ। ਇਸ ਪ੍ਰਕਾਰ ਕੋ ਬਚਨ ਬੁਗੋਯੋ[4] ॥੬੦॥ 'ਮੈਂਡਾ ਪੀਰ ਸਦੇਂਦਾ ਤੋਕੋ। ਬਾਤ ਬੁਝੇਂਦਾ[5] ਭੇਜਾ ਮੋਕੋ। ਵਤ ਘਿਨਣ ਮੈਂ ਆਯੋ ਧਾਈ[6]।ਜੁਲ[7] ਦਰਵੇਸ਼! ਪੀਰ ਜਿਹ ਥਾਈਂ[8]॥੬੧॥ ਸੁਨਿਕੈ ਗਮਨ ਕੀਨ ਤਿਨ ਸਾਥਾ। ਪਹੁੰਚੇ ਤਹਾਂ ਜਾਇ ਜਗਨਾਥਾ। ਲਈ ਦਸਤਬੋਸੀ[9] ਉਠਿ ਪੀਰ। 'ਲੇਹੁ ਸਲਾਮਾਲੇਕ ਫਕੀਰ !' ॥ ੬੨॥ ਸਾਦਰ ਸੋ ਮਿਲਿਕੈ ਦਿਸ ਦੂਓ[10]।ਬੈਠੇ ਬਹੁਰ ਰਿਦੈ ਹਿਤ ਹੂਓ[11]।ਨਿਜਸੰਸਾ ਖੋਵਨ ਕੇ ਕਾਰਨ। ਕਰੇ ਪੀਰ ਨੇ ਬਚਨ ਉਚਾਰਨ ॥੬੩॥ ਸਾਚ ਚਵੋ[12] ਤੁਮ ਬਰਾਖੁਦਾਈ[13]।ਦਰਗਹਿ[14] ਮਹਿੰ ਕਸ[15] ਹਾਲ ਬਿਹਾਈ[16]। ਜਗਤ ਪ੍ਰਵਾਹਿ ਜਹਾਂ ਸਭਿ ਜਾਵਹਿ। ਨਹੀ ਸਥਿਰ ਕੋ ਹੋਵਨ ਪਾਵਹਿ' ॥ ੬੪॥ ਸਤਿਗੁਰ ਭਨਯੋ 'ਪੀਰ ਸੁਨਿ ਲੀਜੈ। ਨਿਸ਼ਚੈ ਯਹੀ ਰਿਦੈ ਦ੍ਰਿੜ ਕੀਜੈ। ਤਨ ਮਨ ਸੰਗ ਰਹਤਿ ਜੋ ਸਾਚੇ[17]। ਜਗਤ ਗਰਤ[18] ਤੇ ਸੋਊ ਬਾਚੇ॥੬੫॥ ਸਾਚੇ ਸੰਗਿ ਰਤੇ ਚਿਤ ਜਾਂਹੀ। ਬਿਸ਼ਿਯਨ ਬਿਖੈ ਲਿਪਾਇ ਜਿ ਨਾਂਹੀ। ਸ਼ੋਭਾ ਕੇ ਸਮੇਤ ਸੋ ਜਾਈਂ। ਦਰਗਹਿ ਮਹਿੰ ਬਹੁ ਆਦਰ ਪਾਈਂ ॥ ੬੬ ॥ ਤਨ ਮਹਿੰ ਪਹਿਰ ਬੇਖ ਧਰਿ ਕੂੜੇ। ਮਨ ਕੇ ਮੂੜ ਮੰਦ ਮਤਿ ਮੂੜੇ। ਕਾਮ, ਕ੍ਰੋਧ, ਲਬ੍ਰ, ਮੋਹੁ, ਹੰਕਾਰਾ। ਪੰਚ ਦੁਸ਼ਟ ਕੇ ਨਿਤ ਅਨੁਸਾਰਾ ॥੬੭॥ਤਿਨ ਕੋ ਦਰਗਹਿ ਥਾਉਂ ਨ ਕਾਈ। ਆਵਾਗੌਨ ਬਿਸ਼ੈ ਭਰਮਾਈਂ। ਲਖਿ ਚਉ-ਰਾਸੀਹ ਜੋਨਿ ਮਝਾਰੀ। ਆਇ ਜਾਇ ਦੁਖ ਪਾਵਹਿ ਭਾਰੀ' ॥ ੬੮॥ ਤਬ

---

[1]ਪੁੱਛਿਆ ਪੀਰ ਨੇ। [2]ਕਿੱਥੇ (ਤੂੰ) ਜਾਕੇ ਬੈਠਾ ਰਿਹਾ। [3]ਅਰਥ। [4]ਕਹਿਆ । [5]ਪੁੱਛਦਾ। [6]ਮੁੜ ਲੈ ਜਾਣ ਲਈ (ਆਪ ਨੂੰ) ਦੌੜਕੇ ਮੈਂ ਆਇਆ ਹਾਂ। [7]ਚਲੋ। [8]ਹੱਥ ਚੁੰਮਣਾ। [9]ਦੋਹੀਂ ਤਰਫੀਂ। [10]ਗੋਇਆ। [11]ਸੱਚ ਉਚਾਰੋ। [12]ਖੁਦਾ ਦੇ ਵਾਸਤੇ। [13]ਪਰਲੋਕ। [14]ਕੈਸੇ। [15]ਬੀਤਦ ਹੈ। [16]ਤਨੋਂ ਮਨੋਂ ਜੋ ਸੱਚੇ (ਵਾਹਿਗੁਰੂ ਦੇ) ਨਾਲ ਰਹਿੰਦੇ ਹਨ। [17]ਟੋਏ।

ਸਿੰਧੀ ਬੋਲਨੋ ਯੁਤ ਪ੍ਰੀਤੀ। 'ਤੁਮ ਪਰਚੇ ਮਿਲਿਕੈ ਭਲਿ ਰੀਤੀ। ਮਖਸਦ ਮੋਰੋ[1] ਨ ਹਾਸਲ ਹੋਯਾ। ਆਇ ਪ੍ਰਥਮ ਜੋ ਬਚਨ ਬੁਰੋਯਾ[2]'॥੬੯॥ਸੁਨਤਿ ਪੀਰ ਨੈ ਗਿਰਾ ਬਖਾਨੀ। 'ਤੁਮ ਜਾਨੈ[3] ਮੈਂ ਸਭਿ ਗੁਨ ਖਾਨੀ। ਸਿੰਧੀ ਏਕ ਮਾਇਨੈ[4] ਹੇਤੂ। ਬਾਰ ਬਾਰ ਪੁਛਿ ਪ੍ਰੀਤਿ ਸਮੇਤੂ ॥੭੦॥ ਸੋ ਬਤਾਇ ਇਸ ਨਾਸਹੁ ਸੰਸਾ।ਰਾਵਰ ਕੀ ਇਨਕੀਨ ਪ੍ਰਸ਼ੰਸ਼ਾ।ਜਾਂਤੇ ਦਰਸ਼ਨ ਭਯੋ ਤੁਮਾਰਾ। ਸਫਲ ਜਨਮ ਹੋਯੋ ਸੁਖ ਭਾਰਾ'॥੭੧॥ਮ੍ਰਿਦੁਲ ਮਧੁਰ ਮੁਖ ਗਿਰਾਉਚਾਰੀ। 'ਸੁਨਿ ਜਲਾਲ ! ਇਕ ਰੀਤਿ ਸੁਖਾਰੀ। ਜਾਂਹਿ ਕੁਲਫ ਕੀ ਜੋ ਹੈ ਕੂੰਜੀ[5]। ਤਿਸ ਬਿਨੁ ਖੋਲ ਸਕਹਿ ਨਹਿੰ ਦੂਜੀ[6] ॥ ੭੨ ॥ ਤੁਮ ਤੇ ਸੁਨਹਿ ਮਾਇਨਾ ਜਥਹੀ। ਖਾਤਰਜਮਾ[7] ਹੋਇ ਉਰ ਤਥਹੀ। ਜੇ ਤੁਮ ਕਹਹੁ ਨ ਹਮ ਤੇ ਆਵਹਿ।ਕਰਹੁ ਰੀਤਿ ਅਸ ਜੈਸਥਤਾਵਹਿੰ[8]:–॥੭੩॥ਚਲਿਕੇਮੱਕੇਪਹੁੰਚਹੁ ਜਥਿਹੀ।ਤੁਮਰੀ ਨਿਸ਼ਾ ਹੋਇ ਹੈ ਤਥਿਹੀ।ਲਖਨ ਮਾਇਨੈ[9] ਜੇ ਚਿਤ ਚਾਹੀ। ਗਮਨਹੁ ਅਬ ਬਿਲੰਬ ਕਰਿ ਨਾਂਹੀ' ॥ ੭੪ ॥ ਸੁਨਿ ਜਲਾਲ ਬੋਲਨੋ ਧਰਿ ਭਾਊ। 'ਆਪ ਰਹੋ ਤਬ ਲੌ ਇਸ ਥਾਊਂ। ਤਬ ਮੈਂ ਜਾਇ ਮਾਯਨਾ ਪੂਰਨ। ਸੁਨਿਕਰਿ ਬਹੁਰਆਇ ਹੌਂ ਤੂਰਨ'॥੭੫॥ਗੁਰੂ ਕਹੈਂ'ਹਮ ਇਹ ਥਲ ਬੈਸੇ। ਆਵਹੁ ਬੂਝ,ਨ ਬਿਲਮਹੁ[10] ਕੈਸੇ'।ਤਬ ਜਲਾਲ ਨੈ ਆਇਸੁ ਮਾਨੀ। ਨਿਜ ਮੁਰੀਦ ਬੁਲਵਾਇ ਬਖਾਨੀ॥੭੬॥ 'ਇਨ ਦਰਵੇਸ਼ਨ ਸੋਂ ਧਰਿ ਭਾਊ।ਸੇਵ ਕਰੋ ਜਬ ਲੌ ਨਹਿੰ ਆਊਂ'। ਚਰਨਬੰਦਿ ਕੈ ਗਯੋ ਬਹੋਰੀ। ਪ੍ਰਭੁ ਜੀ ਰਹੇ ਆਪੁ ਤਿਸੁ ਠੌਰੀ ॥ ੭੭ ॥ ਕਿਤਿਕ ਦਿਵਸ ਜਬ ਰਹਤਿ ਬਿਤਾਏ। ਮੂਲੇ ਸੋਂ ਗੁਰ ਬਚਨ ਅਲਾਏ। 'ਕਰੈ[11] ਬਿਰੋਧ ਜੁ ਤਵ ਸੰਗ ਇਕ ਨਰ।ਆਜ ਗਯੋ ਸੋ ਚਲਿ ਤੁਮਰੇ ਘਰ ॥੭੮॥ ਕਰਤਿ ਈਰਖਾ ਕੂਰ ਬਖਾਨਾ।–ਇਕ ਨਰ ਤੇ ਮੈਂ ਸੁਨਈ ਕਾਨਾ। ਮੂਲਾ ਗਯੋ ਜੁ ਸੰਗ ਫਕੀਰੀ। ਜਾਤਿ ਅਚਾਨਕ ਭਜਨੋ ਸਰੀਰੀ–॥ ੭੯ ॥ ਇਵ ਸੁਨਿਕੈ ਤਵ ਤ੍ਰਿਯ ਤਿਹ ਠੌਰਾ। ਜਰਨ ਹੇਤੁ ਕਰ ਲੀਨ ਸਿਧਉਰਾ[12]। ਸਭਿ ਸਮਾਜ ਕੋ ਕੀਨਿ ਤਯਾਰੀ। ਸਤੀ

---

[1]ਮੇਰਾ ਮਤਲਬ।[2]ਜੋ ਕਹਿਆ ਸੀ। [3](ਹੇ ਗੁਰੋ) ਆਪਨੂੰ ਮੈਂ ਜਾਣਿਆ ਹੈ। [4]ਅਰਥ।[5]ਜਿਸ ਜੰਦਰੇ ਦੀ ਜੋ ਕੁੰਜੀ ਹੈ। [6]ਦੂਜੀ ਕੁੰਜੀ ਉਸ ਨੂੰ ਨਹੀਂ ਖੋਲ੍ਹ ਸਕਦੀ। [7]ਤਸੱਲੀ। [8]ਜਿਸ ਤਰ੍ਹਾਂ ਅਸੀਂ ਦੱਸੀਏ ਉਸ ਤਰ੍ਹਾਂ ਕਰੋ (ਫਿਰ)। [9]ਅਰਥ ਜਾਨਣ ਦੀ। [10]ਢੇਰ ਨ ਲਾਓ। [11]ਕਰਦਾ ਸੀ। [12]ਸੜਨ ਵਾਸਤੇ ਹੱਥ ਤੇ ਨਾਲੀਏਰ (ਜੋ ਸਤੀ ਹਥ ਵਿਚ ਲੈਕੇ ਸਤੀ ਹੁੰਦੀ ਹੈ) ਧਰ ਲਿਆ ਹੈ।

ਹੋਨ ਲਾਗੀ ਹਿਤਕਾਰੀ॥੮੦॥ ਅਬ ਸਮੀਪ ਜੋ ਪਹੁੰਚਹਿੰ ਜਾਈ। ਬਚਹਿ ਭੀਯ, ਤਵ ਸਦਨ ਬਸਾਈ[1]। ਨਾਤੁਰ ਜੋ ਬਿਰਾਗ ਦ੍ਰਿਢ ਧਾਰਾ। ਤਜਹੁ ਮੋਹ ਕੋ ਕਰਹੁ ਸੰਗਾਰਾ[2]॥੮੧॥ਸੁਨਿ ਤਿਹੰ ਭਯੋ ਛੋਭ ਮਨ ਮਾਂਹੀ। ਬਹਨੋ ਮੋਹ ਮਹਿੰ ਧੀਰਜ ਨਾਂਹੀ। ਕਹਿਨ ਲਗਨੋ"ਮਮ ਦੂਰ ਅਵਾਸਾ। ਕਿਸਪ੍ਰਕਾਰ ਪਹੁੰਚੋਂ ਤਿਸ ਪਾਸਾ ॥੮੨॥ ਬਹੁਤ ਦਿਵਸ ਕੋ ਪੰਥ ਮਝਾਰਾ। ਸੋ ਜਾਮਿਕ ਮੈਂ ਜਰਿ ਹੈ ਛਾਰਾ[3]।ਕੈਸੇ ਉਬਰੈ ਅਬ ਮਮ ਨਾਰੀ।ਸ਼ਰਮ ਰਖਹੁ ਮੈਂ ਸ਼ਰਨਿ ਤੁਮਾਰੀ ॥ ੮੩ ॥ ਤੁਮ ਜੋ ਕਰਹੁ ਪੁਚਾਵਨ ਮੋਹੀ[4]। ਤ੍ਰਿਯ ਤਨ ਤਬਹਿ ਬਚਾਵਨ ਹੋਹੀ। ਆਪ ਸਮੱਰਥ ਸਰਬ ਪਰਕਾਰਾ।ਤੁਮ ਬਿਨ ਮੋਰ ਨ ਅਨਤ ਅਧਾਰਾ[5] ॥੮੪॥ ਮੁਸਕਾਨੇ ਸੁਨਿਕੈ ਗੁਨ ਖਾਨੀ। ਕਹਯੋ"ਕਿ ਜੋ ਤੈਂ ਅਸ ਮਨ ਮਾਨੀ। ਦੋਨਹੁ"–ਅਪੁਨੇ ਮੂੰਦਹੁ–ਲੋਚਨ। ਜਾਇ ਮਿਲਹੁ ਕਰਿ ਸੋਚ ਬਿਮੋਚਨ[6] ॥੮੫॥ ਆਇਸੁ ਮਾਨਿ ਕੀਨ ਜਬ ਐਸੋ। ਖੋਲਿ ਬਿਲੋਕਨੋ ਨਿਜ ਘਰ ਬੈਸੋ। ਜਰਤਿ ਆਪਨੀ ਭੀਯ ਉਬਾਰੀ[7]। ਲਗਨੋ ਕਰਨ ਪੂਰਬ ਸਮ ਕਾਰੀ ॥੮੬॥ ਇਤਿ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਮੂਲੇ ਕੋ, ਜਲਾਲ ਕੋ ਪ੍ਰਸੰਗ' ਬਰਨਨੰ ਨਾਮ ਇਕਤੀਸਮੋ ਅਧਜਾਯ ॥ ੩੧ ॥

੩੨. [ਗੁਰਸ਼ਰਨ ਮੰਗਲ, ਜਲਾਲ ਨੂੰ ਸੁਮੱਤਿ ਗੁਰਮੁਖ ਦੇ ਅਰਥ]

ਦੋਹਰਾ ॥ ਕੂਰ ਆਸਰੇ ਅਪਰ ਤਜਿ ਗਹੁ ਸਤਿਗੁਰ ਕੀ ਸ਼ਰਨ।
ਮਲ ਉਤਾਰਿ ਬਹੁ ਬਿਸ਼ਯ ਕੀ ਹਰਹੁ ਜਨਮ ਪੁਨ ਮਰਨ ॥ ੧ ॥

{ ਅਪਰ=ਹੋਰ। }

ਅਰਥ–ਹੋਰ ਝੂਠੇ ਆਸਰੇ ਤਿਆਗ ਕੇ ਸਤਿਗੁਰ ਦੀ ਸ਼ਰਨ ਫੜ, ਵਿਸ਼ਿਆਂ ਦੀ ਬਹੁਤੀ ਮੈਲ (ਜੋ ਸਹੇੜ ਬੈਠਾ ਹੈਂ ਉਸ ਨੂੰ) ਉਤਾਰ, (ਐਉਂ ਆਪਣਾ) ਜਨਮ ਮਰਨ ਦੂਰ ਕਰ ਲੈ, (ਭਾਵ ਐਉਂ ਮੁਕਤੀ ਨੂੰ ਪ੍ਰਾਪਤ ਹੋ)।

ਸ਼੍ਰੀ ਬਾਲਾ ਮੰਧੁਰੁ ਵਾਚ ॥ ਚੌਪਈ ॥ ਅਬ ਜਲਾਲ ਕੋ ਸੁਨਹੁ ਬ੍ਰਿਤੰਤੋ।ਸ੍ਰੀਅੰਗਦ ਜੀ ! ਗੁਨ ਗਨਵੈਤੇ। ਸ਼੍ਰੀ ਗੁਰ ਕੋ ਬਸਾਇ ਨਿਜ ਥਾਈਂ। ਤੁਰਨ ਮਾਰਗ ਆਯੋ ਧਾਈ ॥੨॥ ਦੋਹਰਾ ॥ ਗਯੋ ਤਹਾਂ ਬਿਨ ਬਿਲਮ ਤੇ ਜਹਿੰ ਸਾਗਰ ਕੋ ਤੀਰ।ਇਕ ਜਹਾਜ ਆਯੋ ਤਬਹਿ ਚਢਿ ਬੈਠਨੋ ਪਿਖਿ ਪੀਰ ॥੩॥ ਚੌਪਈ ॥ ਚਲਨੋ ਜਹਾਜ ਸੁ ਉਦਧਿ[8] ਮਝਾਰੇ। ਲਗਨੋ ਜਾਇ ਗਿਰ ਏਕ ਕਿਨਾਰੇ।

---

[1]ਤੇਰਾ ਘਰ ਵਸਦਾ ਰਹੇਗਾ। [2](ਸਾਡਾ) ਸਾਥ। [3]ਇਕ ਪਹਿਰ ਭਰ ਵਿਚ ਸੜਕੇ ਸਵਾਹ ਹੋ ਜਾਵੇਗੀ। [4]ਮੈਨੂੰ। [5]ਦੋਵੇਂ (ਅੱਖਾਂ)। [6]ਸੋਚਾਂ ਤਿਆਗ ਕੇ। [7]ਬਚਾਈ। [8]ਸਮੁੰਦਰ।

ਉਤਰਜੋ ਤਬ ਜਹਾਜ ਤੇ ਗਯੋ। ਗਿਰ ਦੇਖਿਨ ਕੇ ਹਿਤ ਹੁਲਸਯੋ ॥ ੪॥ ਅਤਿ ਸੁੰਦਰਮੰਦਿਰ ਬਹੁ ਦੇਏ।ਜਿਨ ਮਹਿੰ ਸਿਹਜਾ ਰੁਚਿਰ ਬਿਸ਼ੇਖੇ।ਮਾਨਵ ਕੋ[1]ਨਹਿੰ ਦੇਖਜੋ ਤਹਿੰਵਾ। ਚਿਤ ਮਹਿੰ ਅਤਿ ਚੱਕ੍ਰਿਤ ਹ੍ਵੈ ਰਹਿਵਾ॥੫॥ਕਰੈ ਬਿਚਾਰ, ਪਿਖੌਂ ਪਰਦੋਖੂ[2] । ਨਿਸ ਰਹਿ ਅੰਨ ਉਦਰ ਨਿਜ ਪੋਖੂ[3]। ਸਿੰਧੁ ਕਿਨਾਰ ਆਇ ਸੋ ਬੈਸਾ। ਕੌਤਕ ਤਹਾਂ ਬਿਲੋਕਜੋ ਐਸਾ ॥ ੬ ॥ ਦੋਹਰਾ ॥ ਇਕ ਜਹਾਜ ਬੂਡ਼ਨ ਲਗਾ ਰੌਰ ਪਰਜੋ ਤਿਸੁ ਮਾਂਹਿ। ਪੀਰ ਤੀਰ ਬੈਸਜੋ ਸੁਨਜੋ ਬਹੁਤ ਲੋਕ ਬਿਲਲਾਹਿੰ ॥ ੭॥ ਚੌਪਈ ॥ ਤਬਹਿ ਜਲਾਲ ਖ਼ੁਦਾਇ ਅਗਾਰੀ।ਹਾਥ ਬੰਦਿਕੈ ਬਿਨੈ ਉਚਾਰੀ। 'ਦੇਸ਼ ਬਿਦੇਸ਼ ਲੋਕ ਇਸ ਮਾਂਹੀ। ਸੁਤ ਬਨਿਤਾ ਤਜਿ ਬਨਜ ਕਰਾਹੀਂ ॥੮॥ ਯਾ ਖ਼ੁਦਾਇ ! ਕਿਉਂ ਇਨਹਿੰ ਡੁਬਾਵੈਂ।ਸਨਬੰਧੀ ਸੰਗਿ ਸਭਿ ਮਰਿ ਜਾਵੈਂ'।ਐਸੇਜਬੈ ਪੀਰਨੈ ਕਹਜੋ।ਡੂਬਨ ਤੇਜਹਾਜ ਬਚ ਰਹਜੋ॥੯॥ਦਿਵਸ ਬਿਤੀਤੇ ਪੀਰ ਬਿਚਾਰੀ।–ਚਲੌਂ ਅਬਹਿ ਜਹਿੰ ਸਿਹਜਾ ਚਾਰੀ[4] । ਸੋਵਨ ਹਾਰ ਸੁ ਕਿਤ ਤੇ ਆਵਹਿੰ । ਸ਼ੁਭ ਸਿਹਜਾ ਪਰ ਰੈਨ ਬਿਤਾਵਹਿੰ–॥ ੧੦ ॥ ਦੋਹਰਾ ॥ ਗਯੋ ਪੀਰ ਦੇਖੇ ਕਹਾਂ[5], ਅੱਗ੍ਰਜ ਬੈਠੇ ਸੋਇ[6]। ਏਕ ਸੰਤ ਕੇ ਨਿਕਟਿ ਤਬ ਬੈਠਜੋ ਦੀਨ ਸੁ ਹੋਇ ॥ ੧੧ ॥ ਚੌਪਈ ॥ ਕੁਦਰਤ ਕੋ ਅਹਾਰ*[7]ਤਿਨ ਆਯੋ। ਮਧੁਰ ਸਾਦੁ ਮਧੁ[8]ਸਮ ਮਨ ਭਾਯੋ। ਬਿਨ ਭੋਜਨ ਇਹ ਬੈਸੋ ਜਹਾਂ। ਤਹਿੰ ਜੁ ਸੰਤ ਤਿਹ ਐਸੋ ਕਹਾ ॥ ੧੨॥ 'ਤੁਮਕੋ ਭੋਜਨ ਕਿਉਂ ਨਹਿੰ ਆਯੋ?'। ਇਉਂ ਕਹਿ ਢਿਗ ਸੁ ਮਹੰਤ ਸਿਧਾਯੋ।ਕਹਜੋ ਜਾਇ ਤਿਨ 'ਹਮਰੇ ਤੀਰ। ਬੈਠਜੋ ਆਇ ਸੁ ਏਕ ਫਕੀਰ ॥ ੧੩ ॥ ਤਿਹ ਅਹਾਰ ਨਹਿੰ ਆਯੋ ਸ੍ਵਾਮੀ। ਤਿਸ ਬਿਨ ਹਮ ਕੋ ਖਾਵਨ ਖਾਮੀ[9]। ਨਿਜ ਆਇਸੁ ਕੋ ਅਬ ਫੁਰਮਾਵਉ । ਖਾਨ ਹੇਤੁ ਤਿਹਂ ਅਸਨ ਪੁਚਾਵਉ[10] ॥ ੧੪ ॥ ਦੋਹਰਾ ॥ ਸੁਨਿ ਮਹੰਤ ਬੋਲਜੋ ਤਬੈ 'ਜੀਵ ਚਰਾਚਰ ਝਾਰ[11]।ਸਭਿ ਕੋ ਪਤਿ[12]ਕਰਤਾਰ ਹੈ ਦੇਤਿ ਸਗਲ ਆਹਾਰ॥੧੫॥ ਚੌਪਈ॥ ਸਦਾ ਅਭੂਲ ਜਾਨਿਯੇ ਸੋਊ। ਇਸਕੇ ਬਿਖੇ ਅਵੱਗਯਾ[13] ਕੋਊ। ਕਿਉਂ

[1]ਕੋਈ। [2]ਦੇਖਾਂਗਾ ਸ਼ਾਮ ਨੂੰ। [3]ਰਾਤ ਰਹਿਕੇ ਅੰਨ ਨਾਲ ਪੇਟ ਆਪਣਾ ਭਰਾਂਗਾ। [4]ਸੁੰਦਰ ਸਿਹਜਾ। [5]ਕੀ ਦੇਖੇ ਕਿ। [6]ਉਹ (ਸੰਤ)। [7]ਕੁਦਰਤਨਾਲ (ਪ੍ਰਾਪਤ ਹੋਗਿਆ) ਭੋਜਨ। [8]ਸ਼ਹਿਦ। [9]ਕੱਚਾ ਹੈ (ਭਾਵ ਚੰਗਾ ਨਹੀਂ)। [10]ਸਾਰੇ। [11]ਮਾਲਕ। [12]ਪਾਪ, ਭੁੱਲ। *ਉਹ ਭੋਜਨ ਜੋ ਉਨ੍ਹਾਂ ਨੂੰ ਨਿਰਇੱਛਤ ਨਿਰਯਤਨ ਕੁਦਰਤ ਵਲੋਂ ਆਉਂਦਾ ਸੀ, ਅੰਕ ੨੫ ਵਿਚ ਇਸੇ ਨੂੰ ਭੋਜਨ ਉਤਰਦਾ ਦੱਸਿਆ ਹੈ, ਪੁਰਾਤਨ ਜਨਮ ਸਾਖੀ ਵਿਚ ਇਹ ਭੋਜਨ ਅਰਸ਼ ਤੋਂ ਉੱਤਰਦਾ ਦੱਸਿਆ ਹੈ। ਬਾਲੇ ਵਾਲੀ ਜਨਮ ਸਾਖੀ ਵਿਚ ਬੀ ਭੋਜਨ ਉਤਰਿਆ ਲਿਖਿਆ ਹੈ।

ਚਿੰਤਾ ਤੂੰ ਮਨ ਮਹਿ ਠਾਨੇ । ਦੇਨਹਾਰ ਤੋ ਨਹਿ ਅਨਜਾਨੇ ॥ ੧੬ ॥ ਤੁਮ ਢਿਗ ਆਯੋ, ਖੱਯੋ ਜਾਇ। ਤਿਹ ਪਹਿ ਆਵਹਿ ਅਸਨ ਸੁ ਖਾਇ'। ਸੁਨਿ ਮਹੰਤ ਤੇ ਚਲਿ ਪੁਨ ਆਯੋ। ਬੈਠਨੋ ਨਿਜ ਭੋਜਨ ਕੋ ਖਾਯੋ॥੧੭॥ ਦੋਹਰਾ॥ ਨਿਸ ਜਲਾਲ ਭੂਖਾ ਰਹਨੋ ਮਨ ਮਹਿ ਕਰਤਿ ਬਿਚਾਰ।–ਆਵਤਿ ਏ ਦੇਖੇ ਨਹੀਂ ਜਾਵਤਿ ਲੇਉਂ ਨਿਹਾਰ ॥ ੧੮ ॥ ਚੌਪਈ ॥ ਕਿਹ ਮਗ ਜਾਵਹਿੰ?– ਕਰਤਿ ਬਿਚਾਰੇ। ਜਾਗਨੋ ਜਾਮਨਿ ਨੈਨ ਪਸਾਰੇ[1]। ਹੋਵਨ ਲਗੀ ਜਬਹਿ ਪੁਨ ਭੋਰ। ਕੀਨੋ ਆਨ ਗੁਫ਼ਾਕਾ[2] ਜੋਰ ॥ ੧੯ ॥ ਗਏ ਸੰਤ ਸੁਧ ਭਈ ਨ ਕੋਊ। ਪਾਛੇ ਤੇ ਬਿਸਮਾਦਨੋ ਸੋਊ। ਦਿਵਸ ਚਢੇ ਸਾਗਰ ਕੇ ਤੀਰ। ਬੈਠਨੋ ਪਿਖੈ ਭਮਾਸ਼ੋ ਪੀਰ ॥ ੨੦॥ ਹੋਵਤਿ ਬਰਖਾ ਸਾਗਰ ਮਾਂਹੀ। ਅਨਤ ਥਾਨ ਦੇਖੈ ਤਬ ਨਾਂਹੀ। ਸੱਯਦ ਗੁਨਿਕੈ ਗਿਰਾ ਉਚਾਰੀ। 'ਜਹਾਂ ਨ ਚਹਿਯਤਿ ਬਰਖਤਿ ਬਾਰੀ[3]' ॥ ੨੧ ॥ ਜਾਚਤਿ ਹੈਂ ਨਰ ਜਹਿ ਯੁਤ ਪ੍ਰੀਤੀ। ਤਹਾਂ ਨ ਬਰਖਤਿ, ਕਸ਼ਾ ਇਹ ਰੀਤੀ'। ਅਸ ਕਹਿਤਨੋ ਬਰਖਾ ਹਟਿ ਗਈ। ਮਨ ਮਹਿ ਗੁਨਹਿ–ਭਈ ਜਿਉਂ ਠਈ[4]–॥੨੨॥ਸੈਝ ਭਈ ਤਬ ਰਿਦੇ ਬਿਚਾਰੇ। –ਆਵਤਿ ਸੰਤਨ ਲੇਉਂ ਨਿਹਾਰੇ।ਜਾਤੇ ਤੋ ਦੇਖੇ ਨਹਿ ਭੋਰਾ[5]–।ਸਮੋਂ ਜਾਨਿ ਗਮਨਨੋ ਤਿਹ ਠੌਰਾ ॥ ੨੩ ॥ ਜਬਹਿ ਜਾਇਕੈ ਮੰਦਰ ਦੇਖੇ। ਆਗੇ ਆਏ ਸੰਤ ਬਿਸ਼ੇਖੇ। ਤੇਜ ਤਿਨਹਿੰ ਕੋ ਸਹਿ ਨ ਸਕਾਈ।ਬੈਠਿ ਗਯੋ ਪਿਖਿ ਪੁਰਬ ਢਾਈਂ ॥੨੪॥ ਤਿਨ ਕੋ ਉਤਰਨੋ ਤਬਹਿ ਅਹਾਰੇ।ਇਹ ਭੂਖੇ ਬਹੁ, ਬਦਨ ਨਿਹਾਰੇ। ਜਿਹ ਢਿਗ ਬੈਠਨੋ ਹੈ ਛੁਧਿਵੰਤਾ। ਤਿਸਕੋ ਪਿਖਿ ਬਨਾਪੀ ਤਿਹ ਚਿੰਤਾ ॥੨੫॥ 'ਅਹੈ ਕਾਲ ਕੋ[6] ਭੂਖਾ ਏਹੀ। ਅਸਨ ਨ ਆਯੋ, ਭੀ[7]ਗਤਿ ਕੇਹੀ'।ਨਿਜਮਹੰਤ ਢਿਗ ਚਲਿਕਰਿ ਗਯੋ।ਸਰਬ ਬ੍ਰਿਤਾਂਤ ਸੁਨਾਵਤਿ ਭਯੋ ॥੨੬॥ ਰਿਖੀਕੇਸ਼[8] ਤਬ ਬਚਨ ਉਚਾਰੇ।'ਮੋ ਢਿਗ ਤਾਂਕੋ ਆਨਿ ਹਕਾਰੇ[9]'। ਸੰਤ ਜਲਾਲ ਪਾਸ ਚਲਿ ਆਯੋ। ਨਿਜ ਮਹੰਤ ਆਗੇ ਪਹੁੰਚਾਯੋ ॥ ੨੭ ॥ ਢਿਗ ਬਿਠਾਇ ਕੈ ਗਿਰਾ ਅਲਾਈ। 'ਕਿਤ ਤੇ ਆਯੋ ਕਿਤ ਤੂੰ ਜਾਈ ?। ਕੋ ਅਪਰਾਧ ਕੀਨ ਤੈਂ ਭਾਰਾ ?। ਬੀਤੇ ਦੋ ਦਿਨ ਬਿਨਾ ਅਹਾਰਾ' ॥ ੨੮॥ ਦੋਹਰਾ ॥ ਸੁਨਿ ਜਲਾਲ ਬੋਲਨੋ ਤਬੈ 'ਦੂਰ ਦੇਸ਼ ਤੇ ਆਇ। ਕਛੂ ਖਤਾ ਨਹਿ ਮੈਂ ਕਰੀ,ਕਰਤਿ ਜਿ,ਦੇਤਿ ਬਤਾਇ' ॥੨੯॥ ਚੌਪਈ ॥ ਕਹਨੋ ਮਹੰਤ

[1]ਅੱਖਾਂ ਖੋਲ੍ਹਕੇ। [2]ਨੀਂਦ ਨੇ। [3]ਜਲ ਵੱਸਦਾ ਹੈ। [4]ਜਿਵੇਂ ਸੋਚੀ ਸੀ (ਤਿਵੇਂ) ਹੋਗਈ ਹੈ। [5]ਸਵੇਰੇ। [6]ਕੱਲ ਦਾ। [7]ਹੋਈ। [8]ਰਿਖੀਆਂ ਦੇ ਸ੍ਵਾਮੀ ਭਾਵ ਮਹੰਤ ਨੇ। [9]ਲਿਆਓ ਬੁਲਾਕੇ।

'ਸੁ ਬਡ ਕਰਤਾਰਾ। ਤਾਂਕੋ ਦੋਸ਼ ਨ ਬਨਹਿ ਉਚਾਰਾ। ਭਾ ਅਪਰਾਧ ਤੋਹਿ ਮੈਂ ਕੋਈ। ਭੋਜਨ ਬਿਨ ਬੀਤੇ ਦਿਨ ਦੋਈ ॥੩੦॥ ਆਗੇ ਭੂਖਾ ਰਹਜੋ ਕਿ ਨਾਂਹੀ?।ਪਾਛਲ ਬਿਤੀ ਬੈਸ ਕੇ ਮਾਂਹੀ?'।ਸੁਨਿ ਜਲਾਲ ਬੋਲਜੋ 'ਹੌਂ ਕੈਸੇ। ਭੂਖਾ ਰਹਜੋ ਨ ਮੈਂ ਕਬਿ ਐਸੇ ॥ ੩੧ ॥ ਕਾਲ ਤੀਰ ਸਾਗਰ ਕੇ ਬੈਸਾ। ਕੌਤਕ ਤਹਾਂ ਬਿਲੋਕਜੋ ਐਸਾ। ਇਕ ਜਹਾਜ ਬੂਡਨ ਲਗ ਭਾਰਾ। ਨਰਨ ਕਰੀ ਬਹੁ ਬੀਚ ਪੁਕਾਰਾ ॥ ੩੨ ॥ ਦੋਹਰਾ ॥ ਮੈਂ ਬਿਲੋਕਿ ਕੈ ਅਸ ਕਹੀ –ਕਨਾ ਤੁਮ ਕਰਤਿ ਖ਼ੁਦਾਇ !। ਸਨਬੰਧੀ ਯੁਤ ਸਭਿ ਮਰਹਿ ਲੈਵਹੁ ਇਨਹਿ ਬਚਾਇ–॥੩੩ ॥ ਚੌਪਈ ॥ ਤਬ ਨਹਿ ਬੂਡਜੋ ਕਲ ਅਸ ਭਈ। ਆਜ ਬਿਲੋਕੀ ਬਿਧਿ ਮੈਂ ਨਈ। ਸਿੰਧੁ ਬਿਖੈ ਬਰਖਾ ਬਹੁ ਹੋਈ। ਛਿਤ ਪਰ ਪਰੈ ਬਾਰਿ[1] ਨਹਿੰ ਕੋਈ॥੩੪॥ਤਿਹੰ ਬਿਲੋਕਿ ਕੈ ਮੈਂ ਅਸ ਭਾਖਾ।–ਤਹਾਂ ਨ ਬਰਖੈ ਜਹਿੰ ਅਭਿਲਾਖਾ[2]। ਬਿਨਾਂ ਚਾਹਿ ਸਾਗਰ ਕੇ ਮਾਂਹੀ। ਬਰਖੈ ਬਾਦ ਚਾਹਿ[3] ਕਛੁ ਨਾਂਹੀ ॥੩੫ ॥ ਕਨਾ ਖ਼ੁਦਾਇ ! ਇਹ ਰੀਤਿ ਸੁ ਕਈ–। ਅਸ ਕਹਿਤਜੋ ਬਰਖਾ ਹਟਿ ਗਈ। ਅਸਮੰਜਸ[4] ਮੈਂ ਦੈ ਬਿਧਿ[5] ਜਾਨੀ।ਸੋ ਨਿਰਵਾਰ ਦੀਨਿ[6] ਕਹਿ ਬਾਨੀ' ॥੩੬॥ ਸੁਨਿ ਮਹੰਤ ਬੋਲਜੋ ਤਿਹਕਾਲਾ। 'ਤੂੰ ਤੋ ਬੇਮੁਖ ਅਹੈਂ ਬਿਸਾਲਾ। ਇਹਾਂ ਨ ਥਾਨ ਰਹਿਨ ਕੋ ਤੇਰਾ। ਅਬ ਚਲਿ ਜਾਹੁ ਨਿਕਲ ਬਿਨ ਦੇਰਾ ॥ ੩੭ ॥ ਦੁਰਮਤਿ ਬਿਖੈ ਤੋਹਿ ਮਨ ਭੀਨਾ। ਅਪਨੋ ਜਨਮ ਅਕਾਰਥ ਕੀਨਾ'। ਕੰਪ ਉਠਜੋ ਸੁਨਿ ਤਬਹਿ ਜਲਾਲ। ਬੋਲਜੋ ਹਾਥ ਬੀਦਿ ਤਿਹ ਕਾਲ ॥ ੩੮ ॥ 'ਕੌਨ ਅਵੱਗਜਾ ਮੋ ਤੇ ਹੋਈ ?। ਦੇਉ ਬਤਾਇ ਸੰਤ ਜੀ ! ਸੋਈ'। ਤਬ ਮਹੰਤ ਅਸ ਵਾਕ ਉਚਰਿਈ। 'ਪਰਮੇਸ਼ੁਰ ਨਿਜ ਭਾਣਾ ਕਰਿਈ ॥ ੩੯ ॥ ਦੋਹਰਾ ॥ ਤੈਂ ਜੁ ਹਟਾਯੋ ਤਾਂਹਿ ਕੋ ਪੁਨ ਮਨ ਮਹਿੰ ਹਰਖਾਇ।–ਕਹਜੋ ਹਮਾਰੋ ਅਬ ਚਲੈ–ਰਿਦੈ ਰਹਜੋ ਗਰਬਾਇ ॥੪੦॥ ਚੌਪਈ ॥ ਤਿਹੰ ਕੋ ਕਰਜੋ[7] ਮਿਟਾਵਨ ਲਾਗਾ॥ਭਾ ਸ਼ਰੀਕ ਤੂੰ ਤਾਂਹਿ[8] ਕੁਭਾਗਾ !। ਕੇਤਿਕ ਜੀਵਨ ਪਾਪ ਜਿ ਕੀਨੇ। ਤਿਨ ਕੋ ਦੁਖ ਤੈਂ ਦੀਨਿ ਨ ਦੀਨੇ ॥੪੧॥ ਕਿਤਿਕ ਸਿੰਧੁ ਮਹਿੰ ਜੀਵ ਜਿ ਜੀਵਤਿ। ਸੋ ਸਾਗਰ ਜਲ ਖਾਰ[9] ਨ ਪੀਵਤਿ। ਤਿਨਕੇ ਹੇਤੁ ਪਰਤਿ ਜੋ ਬਾਰਾ। ਸੋ ਕਹਿ ਤੈਂ ਦੀਨੋ ਨਿਰਵਾਰਾ[10] ॥ ੪੨ ॥ ਤਿਨ ਕੇ ਪਾਪਨ ਦੁਖ ਫਲ ਜੋਊ। ਪੁਨ ਜੋ

[1]ਮੀਂਹ।[2]ਜਿੱਥੇ ਲੋੜ ਹੈ।[3]ਲੋੜ।[4]ਅਯੋਗ।[5](ਜਹਾਜ ਦਾ ਡੁਬਣਾ ਤੇ ਬਰਖਾ ਦਾ ਸਮੁੰਦ੍ ਵਿਚਹੋਣਾ) ਦੋਨੋਂ ਬਿਧੀਆਂ।[6]ਹਟਾ ਦਿੱਤੀਆਂ। [7](ਰੱਬ ਦਾ)ਕੀਤਾ। [8]ਉਸ(ਰੱਬ ਦਾ)। [9]ਖਾਰਾ ਜਲ। [10]ਹਟਾਇਆ।

ਤਿਖਤ[1] ਜੀਵ ਹੈਂ ਸੋਊ। ਸਭਿ ਕੋ ਭਾਰ ਪਰਜੋ ਗਰ[2] ਤੇਰੇ।ਭੋਗਹੁ ਗੇ ਦੁਖ ਨਰਕ ਘਨੇਰੇ ॥ ੪੩ ॥ ਪਰਮੇਸ਼ੁਰ ਕੋ ਲਖਜੋ ਅਯਾਨਾ। ਆਪਨ[3] ਜਾਨਜੋ ਪਰਮ ਸਿਯਾਨਾਂ। ਬੇਮੁਖ! ਅਬ ਭੂਰਨ ਉਠ ਜੱਯੋ।ਇਹਾਂ ਰਹਿਨ ਤਵ ਥਾਨ ਨ ਹੱਯੋ'॥੪੪॥ ਸੁਨਜੋ ਜਲਾਲ ਸਮਝ ਤਬ ਆਈ। ਬੋਲਜੋ ਬਹੁਰ ਰਿਦੇ ਪਛੁਤਾਈ।'ਜੇ ਭਾਣਾ ਮਾਨਹਿੰ ਸੇ ਕੈਸੇ ?। ਉੱਤਰ ਮੋਹਿ ਬਤਾਵਹੁ ਐਸੇ' ॥ ੪੫ ॥ ਕਹੈ ਮਹੰਤ 'ਜਿ ਭਾਣਾ ਮਾਨੈਂ। ਸੇ ਗੁਰਮੁਖ ਹੈਂ ਮਨੁਜ ਸੁਜਾਨੈ। ਜੋ ਭਾਣਾ ਮੇਟਹਿ ਕਰਤਾਰਾ। ਸੋ ਬੇਮੁਖ ਦੁਖ ਪਾਵਹਿ ਭਾਰਾ' ॥੪੬॥ ਦੋਹਰਾ ॥ ਤਬ ਜਲਾਲ ਬੋਲਜੋ ਬਚਨ 'ਭਲੋ ਮਾਇਨਾ ਪਾਇ। ਮੱਕੇ ਜਾਵਨ ਤੇ ਬਚਜੋ ਨਿਸ਼ਾ[4] ਭਈ ਮਨ ਆਇ ॥੪੭॥ ਚੌਪਈ ॥ ਇਕ ਦਰਵੇਸ਼ ਮਿਲਜੋ ਮੁਝ ਆਈ। ਗੁਰਮੁਖ ਕੀ ਤਿਨ ਗਿਰਾ ਅਲਾਈ।ਲੈਨਿ ਮਾਯਨਾ ਮੈਂ ਚਲਿ ਆਯੋ। ਸੋ ਤੁਮ ਤੇ ਨੀਕੀ ਬਿਧਿ ਪਾਯੋ' ॥੪੮॥ ਕਹੈ ਮਹੰਤ 'ਸੋ ਜੁ ਦਰਵੇਸ਼ਾ। ਪੂਰਨ ਪੁਰਖੁ ਲਖਹੁ ਜਗਤੇਸ਼ਾ। ਹੈ ਸਰਬੱਗ ਲਖਹੁ ਗੁਨਖਾਨੀ। ਜਾਇ ਸ਼ਰਨ ਗਹੀਏ ਮਨ ਬਾਨੀ' ॥ ੪੯ ॥ ਸੁਨਜੋ ਜਲਾਲ ਭੇਦ ਭਲ ਪਾਇ। ਸ਼੍ਰੀ ਨਾਨਕ ਕੋ ਲਖਜੋ ਖ਼ੁਦਾਇ। ਤਬ ਅਹਾਰ ਉਤਰਜੋ ਲਿਯ ਖਾਈ। ਸੁਖ ਸੋਂ ਸਗਰੀ ਰੈਨ ਬਿਤਾਈ ॥੫੦॥ ਦੋਹਰਾ ॥ ਭੋਰ ਭਈ ਇੱਛਾ ਕਰੀ—ਜਾਉਂ ਸਿੰਧੁ ਕੇ ਪਾਰ—। ਆਯੋ ਤਬਹਿ ਜਹਾਜ ਢਿਗ ਚਢਜੋ ਚਲਨ ਹਿਤ ਧਾਰਿ ॥੫੧॥ ਚੌਪਈ ॥ ਸਿੰਧੁ ਉਤਾਰ ਆਇ ਕਰਿ ਭੂਰਨ। ਪਹੁੰਚਜੋ ਜਹਿੰ ਸ਼੍ਰੀ ਨਾਨਕ ਪੂਰਨ। ਪਦ ਪੰਕਜ ਲਪਟਜੋ ਹ੍ਵੈ ਦੀਨਾ।'ਤੁਮ ਖ਼ੁਦਾਇ ਹੋ ਸਰਬ ਪ੍ਰਬੀਨਾ'॥੫੨॥ ਕਰਿ ਉਸਤਤਿ ਬਹੁ ਬੈਠਜੋ ਪਾਸੂ। ਬੋਲੇ ਬਚਨ ਸਕਲ ਸੁਖਰਾਸੂ। 'ਜੋ ਕਛੁ ਅਰਥ ਸੁਨਜੋ ਤੈਂ ਜਾਈ। ਸੋ ਜਲਾਲ ਤੁਮ ਦੇਹੁ ਬਤਾਈ' ॥੫੩॥ ਤਬ ਹੀ ਪੀਰ ਜੋਰਿ ਕਰ ਕਹਿਹੀ।'ਤੁਮ ਕਉ ਸਭਿ ਕਿਛੁ ਰੌਸ਼ਨ[5] ਅਹਿਹੀ। ਨਹਿੰ ਜਾਨਹੁ ਤੌ ਬੂਝਹੁ ਮੋਕੋ। ਸਭਿ ਘਟਿ ਘਟਿ ਕੀ ਸੁਧ ਹੈ ਤੋਕੋ'॥੫੪॥ਦੋਹਰਾ॥ ਸ਼੍ਰੀ ਗੁਰ ਉਚਰਜੋ 'ਕਹੋ ਅਬ ਜਿਸ ਬਿਧਿ ਭਯੋ ਬ੍ਰਿਤਾਂਤ'।ਤਬ ਜਲਾਲ ਬਚ ਮਾਨਿਕੈ ਭਨੀਸਰਬ ਨਿਜ ਬਾਤ॥੫੫॥ ਚੌਪਈ॥'ਭਾਣਾ ਮਾਨਹਿ ਗੁਰਮੁਖ ਸੋਈ। ਆਇਸੁ ਮੇਟਹਿ ਬੇਮੁਖ* ਹੋਈ। ਪ੍ਰਿਥਮੇ ਇਸ ਬਿਧਿ ਥੋ ਅੱਗਜਾਤਾ। ਤੁਮ ਮਿਲਨੇ ਤੇ ਭਾ ਸੱਗਜਾਤਾ[6]†'

[1]ਤ੍ਰਿਹਾਏ। [2]ਗਲ। [3]ਅਪਣੇ ਆਪਨੂੰ। [4]ਤਸੱਲੀ। [5]ਪ੍ਰਗਟ ਹੈ। [6]ਗਜਾਨ ਵਾਲਾ। *ਪਾ:—ਮਨਮੁਖ।

†ਮਖ਼ਦੂਮ ਰੁਕਨੁਲਦੀਨ ਅੱਬੁਲਫਤਹ ਸਯਦ ਜਲਾਲ ਸ਼ਾਨੀ ਉੱਚ ਦੇ ਪੀਰਾਂ ਵਿਚ [illegible]

॥੫੬॥ ਇਸ ਪ੍ਰਕਾਰ ਤਿਹੰ ਦੇ ਉਪਦੇਸ਼ਾ। ਚਲਨੇ ਤਯਾਰ ਭਏ ਜਗਤੇਸ਼ਾ। ਕਰਿਕੈ ਬੰਦਨ ਬਿਨੈ ਬਖਾਨੀ।[੧]ਸੇਵਕ ਭਯੋ ਕਰਮ ਮਨ ਬਾਨੀ[੧]॥੫੭॥ਸ਼੍ਰੀ ਗੁਰ ਤਿਹ ਕੋ ਧੀਰਜ ਦੀਨਾ। ਬਹੁਰੋ ਆਪ ਪਯਾਨਾ ਕੀਨਾ। ਕੇਵਲ ਕਾਰਜ ਨਰਨ ਉਧਾਰਨ।ਭਗਤਿ,ਗਯਾਨ ਕੀ ਸੁਮਤਿ ਸਿਖਾਰਨ ॥੫੮॥ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਜਲਾਲ ਕੋ ਪ੍ਰਸੰਗ' ਬਰਨਨੰ ਨਾਮ ਬੱਤੀਸਮੋ ਅਧਯਾਯ ॥੩੨॥

---

[੧]ਮਨ, ਬਾਣੀ, ਕਰਮ (ਭਾਵ ਸਰੀਰ) ਕਰਕੇ।

[ਪਿਛਲੇ ਪੰਨੇ ਦੀ ਬਾਕੀ ਟੂਕ]

ਹੋਏ ਹਨ। ਪਹਿਲੇ ਜਲਾਲ ਏ ੯੦ ਹਿਃ ਵਿਚ ਹੋਏ ਸਨ। ਉਨ੍ਹਾਂ ਤੋਂ ਛੇਵੇਂ ਸਤਵੇਂ ਥਾਂ ਏਹ ਸਨ, ਜਿਨ੍ਹਾਂ ਦਾ ਸਮਾਂ ਗੁਰੂ ਜੀ ਦੇ ਵੇਲੇ ਆ ਢੁੱਕਦਾ ਹੈ।

ਪੁਰਾਤਨ ਜਨਮ ਸਾਖੀ ਵਿਚ ਇਹ ਸਾਖੀ ਮਖ਼ਦੂਮ ਬਹਾਵਦੀਨ ਕੁਰੇਸ਼ੀ ਨਾਲ ਹੋਈ ਦੱਸੀ ਹੈ। ਫਿਰ ਦੂਜੀ ਵੇਰੀ ਮਖ਼ਦੂਮ ਬਹਾਵਦੀਨ ਦਾ ਜ਼ਿਕਰ ਆਯਾ ਹੈ ਤਾਂ ਉਸ ਦੇ ਚਲਾਣੇ ਵੇਲੇ ਉਸ ਨੇ ਗੁਰੂ ਜੀ ਨੂੰ ਲਿਖਿਆ ਹੈ ਕਿ ਤੁਸੀਂ ਸੰਸਾਰ ਤੋਂ ਜਦੋਂ ਚਲੋ ਤਦੋਂ ਅਸੀਂ ਨਾਲ ਚਲੀਏ, ਇਕੱਠੇ ਰੱਬ ਦੀ ਦਰਗਾਹੇ ਚੱਲੀਏ,ਤੇ ਗੁਰੂ ਬਾਬੇ ਉੱਤਰ ਘੱਲਿਆ ਕਿ ਤੁਸੀਂ ਚੱਲੋ ਅਸੀਂ ਚਾਲੀ ਦਿਨ ਪਿੱਛੋਂ ਆਵਾਂਗੇ ਤਾਂ ਪੀਰ ਰੋਇਆ 'ਜੋ ਚਾਲੀਹ ਦਿਨ ਅਨੇਰੇ ਰਹਿਣਾ ਹੋਵੇਗਾ। ਏ ਯਾਰੋ! ਉਨ੍ਹਾਂ ਦਿਨਾਂ ਨੂੰ ਮੈਂ ਰੋਂਦਾ ਹਾਂ ਜੋ ਕਿਉਂਕਰਿ ਗੁਦਰਾਨ ਹੋਵਨਿਗੇ। ਜੇ ਓਹ ਚਲਦੇ, ਤਾਂ ਸੁਖਾਲੇ ਚਾਨਣੇ ਨਾਲਿ ਜਾਂਦੇ'। ਏਥੇ ਮਖ਼ਦੂਮ ਬਹਾਵਦੀਨ ਨੂੰ ਮੁਲਤਾਨ ਦਾ ਲਿਖਿਆ ਹੈ। ਜੇ ਕਦੀ ਪੁਰਾਤਨ ਜਨਮਸਾਖੀ ਵਾਲਾ ਮੁਲਤਾਨੀ ਮਖ਼ਦੂਮ ਸਤਿਗੁਰਾਂ ਨੂੰ ਮਿਲਿਆ ਹੈ ਤਾਂ ਟ੍ਰਾਲਬਨ ਉਹ ਬਹਾਉਦੀਨ ਦਾ ਗੱਦੀ ਨਸ਼ੀਨ ਪੀਰ ਸੀ। ਭਾਈ ਸੰਗਤ ਸਿੰਘ ਜੀ ਨੂੰ ਭਾਃ ਲਖਮੀ ਚੰਦ ਜੀ ਨੇ,ਜੋ ੫੦ ਸਾਲ ਉੱਚ ਦੇ ਪੀਰਾਂ ਪਾਸ ਰਹੇ ਹਨ ਤੇ ਉਨ੍ਹਾਂ ਦੇ ਇਤਿਹਾਸ ਦੇ ਪਾਠਕ ਹਨ,ਦੱਸਿਆ ਹੈ ਕਿ ਜਦ ਸ਼੍ਰੀਗੁਰੂ ਨਾਨਕਦੇਵ ਜੀ ਮੱਕੇ ਗਏ ਹਨ ਤਾਂ ਮਖ਼ਦੂਮ ਰੁਕਨ ਦੀਨ,ਬਹਾਵਲ ਹਕ ਦਾ ਬਾਲਕਾ ਬਹਾਉਦੀਨ, ਸ਼ਾਹਬਾਜ ਦਾ ਬਾਲਕਾ ਜਤੀ ਲਾਲ ਤੇ ਸ਼ੇਖ ਬ੍ਰਾਹਮ ਏਹ ਚਾਰੇ ਫਕੀਰ ਭੀ ਓਥੇ ਸਨ ਤੇ ਗੁਰੂ ਜੀ ਨਾਲ ਓਥੇ ਦੀ ਗੋਸ਼ਟ ਹੋਈਸੀ।ਉੱਚ ਵਿਚ ਭੀ ਇਕ ਪੀਰ ਬਹਾਉਦੀਨ ਹਕਾਨੀ ਹੋਏ ਹਨ। ਸੋ ਇਹ ਗੱਲਾਂ ਹੋਰ ਖੋਜ ਦੀਆਂ ਮੁਥਾਜ ਹਨ।

ਗੁਰਮੁਖਾਂ ਵਾਲੀ ਸਾਖੀ ਸਮੁੰਦਰ ਦੇ ਕੰਢੇ ਤੇ ਸਮੁੰਦਰ ਵਿਚ ਲਿਖੀ ਹੈ। ਕਵਿ ਜੀ ਨੇ ਭੀ ਸਿੰਧ ਪਦ ਵਰਤਿਆ ਹੈ। ਜੇ ਕਦੇ ਮਖ਼ਦੂਮ ਜੀ ਕੋਈ ਉੱਚ ਵਾਲੇ ਪੀਰਾਂ ਵਿਚੋਂ ਸਨ, ਤਾਂ ਉੱਚ ਸ਼ਹਿਰ ਸਿੰਧ ਦਰਯਾ ਦੇ ਨੇੜੇ ਹੈ।ਅਰੋ ਉਹ ਮੁਸੱਲੇ ਤੇ ਚੜ੍ਹਕੇ ਸਿੰਧ ਵਿਚ ਜਾਂਦੇ ਹਨ ਜਿੱਥੇ ਗੁਰਮੁਖਾਂ ਦੇ ਦਰਸ਼ਨ ਹੁੰਦੇ ਹਨ। ਤਅੱਜਬ ਨਹੀਂ ਇਹ ਟਿਕਾਣਾ ਸੱਖਰ ਪਾਸ ਦਾ ਦਰਯਾ ਦੇ ਵਿਚਕਾਰ ਖਲਾ ਸਾਧ ਬੇਲੇ ਦਾ ਟਿਕਾਣਾ ਹੋਵੇ। ਪਰ ਆਮ ਸਿੰਧ ਤੋਂ ਮੁਰਾਦ ਸਮੁੰਦਰ ਦੀ ਹੈ ਜਿਸ ਵਿਚ ਜਹਾਜ਼ ਆਯਾ ਦੱਸਿਆ ਹੈ ਤਾਂ ਇਹ ਫਿਰ ਅਰੋਰੇ ਸਮੁੰਦਰ ਦੀ ਸਾਖੀ ਹੈ। ਪਰ ਉਥੇ ਜੋ ਗੁਰਮੁਖ ਸਨ ਓਹ ਸਿਖ ਸਨ ਗੁਰੂ ਕੇ ਕਿਉਂਕਿ ਪੁਰਾਤਨ ਜਨਮਸਾਖੀ ਵਿਚ ਲਿਖਿਆ ਹੈ ਕਿ ਜਦੋਂ ਮਖ਼ਦੂਮ ਗੁਰਮੁਖਾਂ ਤੋਂ ਵਾਪਸ ਮੁੜਿਆ ਹੈ ਤਾਂ ਓਹਦਾ ਮੁਸੱਲਾ ਸਮੁੰਦਰ ਉੱਤੇ ਤੁਰਦਾ

[ਬਾਕੀ ਟੂਕ ਵੇਖੋ ਅਗਲੇ ਪੰਨੇ ਦੇ ਤਲ]

੩੩. [ਨਾਮ ਦੀ ਸ਼ਕਤਿ। ਸ਼ੇਖ ਇਬ੍ਰਾਹੀਮ ਫਰੀਦ ਸਾਨੀ ਨਾਲ ਗੋਸ਼ਟ]

ਦੋਹਰਾ ॥ ਸਿਮਰਿ ਨਾਮ ਸਭਿ ਕਾਮ ਹੈਂ ਪੁਨ ਨ ਜਾਇਂ ਜਮ ਧਾਮ।
ਅਪਨ ਸਰੂਪ ਅਨੂਪ ਕੋ ਜਾਨਿ ਲੇਤਿ ਅਭਿਰਾਮ ॥ ੧ ॥

{ ਪੁਨ=ਫੇਰ, ਭਾਵ ਮਰਕੇ। ਧਾਮ=ਘਰ। ਅਨੂਪ=ਜਿਸ ਦੀ ਉਪਮਾਂ ਨਹੀਂ ਹੋ ਸਕਦੀ। ਅਭਿਰਾਮ=ਸੁੰਦਰ। }

ਅਰਥ–(ਵਾਹਿਗੁਰੂ ਦਾ) ਨਾਮ ਸਿਮਰ (ਜੋ ਤੇਰੇ) ਸਾਰੇ ਕੰਮ (ਪੂਰੇ) ਹੋ ਜਾਣ (ਤੇ) ਫਿਰ (ਤੂੰ) ਜਮ ਦੇ ਘਰ ਨੂੰ (ਭੀ) ਨਾ ਜਾਵੇਂ (ਅਤੇ) ਅਪਨੇ ਸੁੰਦਰ ਸਰੂਪ ਨੂੰ ਜਿਸ ਦੀ ਉਪਮਾਂ ਨਹੀਂ ਹੋ ਸਕਦੀ (ਬੀ) ਪਛਾਣ ਲਵੇਂ।

ਭਾਵ–ਕਾਮ ਹੈਂ–ਤੋਂ ਮੁਰਾਦ ਹੈ ਇਸ ਲੋਕ ਦੀਆਂ ਕਾਮਨਾ ਪੂਰਨ ਹੋਣ। ਜਮ ਧਾਮ ਨਾ ਜਾਣ ਤੋਂ ਮੁਰਾਦ ਹੈ ਕਿ ਨਰਕ ਨਾ ਜਾਵੇਂ, ਅਥਵਾ ਜਮ ਦੀ ਕਚਹਿਰੀ ਹੀ ਨਾ ਜਾਣਾ ਪਵੇ। ਮੁਰਾਦ ਹੈ ਪਾਰਲੌਕਿਕ ਦੁਖ ਕੋਈ ਨਾ ਹੋਵੇਗਾ ਤੇ ਤੀਸਰੀ ਗੱਲ ਹੈ ਕਿ ਗਿਆਨ ਹੋ ਜਾਏਗਾ, ਅਪਨੇ ਸਰੂਪ ਦੀ ਲੱਖਜਤਾ ਹੋ ਆਵੇਗੀ। ਭਾਵ ਨਾਮ ਨਾਲ, ਲੋਕ ਪ੍ਰਲੋਕ ਦੇ ਸੁਖ ਤੇ ਗਿਆਨ ਪ੍ਰਾਪਤ ਹੁੰਦਾ ਹੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ਼੍ਰੀ ਅੰਗਦ ! ਸੁਨੀਏ ਇਤਿਹਾਸਾ। ਆਗੇ ਗਮਨ ਕੀਨ ਸੁਖਰਾਸਾ। ਸ਼ੇਖ ਫਰੀਦ ਪਟਨ* ਹੈ ਜਹਿਵਾ। ਸ਼ੇਖ ਬ੍ਰਹਮ

*ਇਹ ਇਕ ਬੜਾ ਪੁਰਾਤਨ ਹਿੰਦੂ ਰਾਜ ਸਮੇਂ ਦਾ ਨੱਗਰ ਹੈ, ਇਸ ਦਾ ਅਸਲੀ ਨਾਮ ਅਜੋਧਨ ਸੀ। 'ਪਟਨ' ਨਾਮ ਹੈ ਸ਼ਹਿਰ ਦਾ, ਤੇ ਪੱਤਣ ਦਾ। ਖਿਆਲ ਹੈ ਕਿ ਕਦੇ ਦਰਯਾ ਇਥੇ ਤੁੱਕ ਵਹਿੰਦਾ ਸੀ ਤੇ ਇਥੇ ਪੱਤਣ ਸੀ। ਪਾਕਪਟਨ ਨਾਮ ਮੁਸਲਮਾਨਾਂ ਧਰਿਆ ਹੈ, ਬਾਬੇ ਫਰੀਦ ਦੇ ਰਹਿਣ ਕਰਕੇ, ਪਾਕਪਟਨ ਅਰਥਾਤ ਪਵਿਤ੍ਰ ਸ਼ਹਿਰ। ਸ਼ੇਖ ਬ੍ਰਹਮ ਬਾਬੇ ਫਰੀਦ ਦਾ ਗੱਦੀ ਨਸ਼ੀਨ ਸੀ, ਇਸ ਨੂੰ ਫਰੀਦ ਸਾਨੀ ਭੀ ਕਹਿੰਦੇ ਹਨ। ਇਹ ਬੀ ਬੜਾ ਤਪੱਸ੍ਵੀ ਪੁਰਸ਼ ਹੋਇਆ ਹੈ, ਗੁਰੂ ਜੀ ਨੂੰ ਮਿਲਕੇ ਇਸ ਨੂੰ ਠੰਢ ਪਈ ਸੀ। ਫਰੀਦ ਦੀ ਬਾਣੀ ਫਰੀਦ ਸਾਨੀ ਅਰਥਾਤ ਸ਼ੇਖ ਬ੍ਰਹਮ ਦੀ ਰਚੀ ਹੋਈ ਸੰਭਾਵਿਤ ਹੁੰਦੀ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਨਹੀਂ ਸੀ, ਅਗੇ ਲਿਖਿਆ ਹੈ 'ਤਬ ਓਹਨਾਂ ਸਿੱਖਾਂ ਆਖਿਆ, ਸਤਿਗੁਰੂ ਨਾਨਕ ਨਾਉ ਲਿਖੁ ਜੋ ਤੇਰਾ ਮੁਸੱਲਾ ਚਾਲੇ। ਤਬ ਸਤਿਗੁਰੂ ਨਾਨਕ ਲਿਖਿਆ;ਤਬ ਮਖਦੂਮ ਬਹਾਵਦੀ ਕਾ ਮੁਸੱਲਾ ਚਲਿਆ। ਤਬ ਬਾਬੇ ਪਾਸਿ ਆਇਆ, ਸਲਾਮੁ ਕਰਿਕੈ ਬੈਠਿ ਗਿਆ। ਤਬ ਬਾਬੇ ਪੁਛਿਆ ਕਿਆ ਭਿਠੋ ਮਖਦੂਮ ਬਹਾਵਦੀ? ਤਬ ਮਖਦੂਮ ਬਹਾਵਦੀ ਆਖਿਆ ਜੀ ਤੂੰ ਸਭ ਕੁਛ ਜਾਣਦਾ ਹੈਂ, ਤੇਰਿਆਂ ਦਾਸਾਂ ਦਾ ਸਦਕਾ ਤਉ ਤਾਈਂ ਆਇ ਪਹੁੰਚਿਆਂ ਹਾਂ।' ਇਸ ਤੋਂ ਸਿੱਧ ਹੁੰਦਾ ਹੈ ਕਿ ਓਹ ਲੋਕ, ਜਿਨਾਂ ਪਾਸ ਫਕੀਰ ਗਿਆ ਸੀ,ਗੁਰੂ ਨਾਨਕ ਦੇਵ ਜੀ ਦੇ ਸਿੱਖ ਸਨ ਤੇ ਇਸ ਤੋਂ ਅੰਦਾਜ਼ਾ ਲਗ ਜਾਂਦਾ ਹੈ ਕਿ ਕਿਸ ਉੱਚੇ ਦਰਜੇ ਦੇ ਗੁਰਮੁਖ ਗੁਰੂ ਜੀ ਨੇ ਪੈਦਾ ਕਰ ਦਿੱਤੇ ਸੇ, ਜੋ ਕਰਾਮਾਤੀ ਫਕੀਰਾਂ ਨੂੰ ਬੀ ਸੁਮਤਿ ਦੇਂਦੇ ਸਨ।

ਤਬਿ ਬਸਿਈ ਤਹਿੰਵਾ ॥੨॥ ਤਿਹ ਕੇ ਮਿਲਿਨਿ ਹੇਤਿ ਗਤਿਦਾਈ। ਦੋਇ ਕੋਸ ਪਰ ਬੈਠੇ ਜਾਈ। ਸ਼ੇਖਬ੍ਰਹਮ ਕਾ ਇਕ ਮੁਰੀਦ* ਤਹਿੰ। ਆਯੋ ਈਂਧਨ[1] ਚੁਨਿਨਿ, ਗੁਰੁ ਜਹਿੰ ॥ ੩ ॥ ਸੋ ਦਰਵੇਸ਼ ਖੁਦਾਇ ਪਿਆਰਾ। ਰਿਦੇ ਬੰਦਗੀ ਕੇਰ[2] ਅਧਾਰਾ। ਇਕ ਸ਼ਲੋਕ ਤਬ ਪ੍ਰਭੂ ਬਖਾਨਾ। ਊਚੀ ਧੁਨਿ ਸੋਂ ਕੀਨੋ ਗਾਨਾ ॥ ੪ ॥ ਮਃ ੧ ॥

ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥
ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥ ੨ ॥

ਚੌਪਈ ॥ ਸੁਨਤਿ ਮੁਰੀਦ ਗੁਰੂ ਢਿਗ ਆਯੋ। ਕਰਿ ਸਲਾਮ ਅਸ ਬਚਨ ਅਲਾਯੋ। 'ਏਹ ਬੈਤ ਵਤ[3] ਮੋਹਿ ਸੁਨਾਇ। ਤੁਮ ਦਰਵੇਸ਼ ਭਿ ਲਖਜੋ ਖੁਦਾਇ[4]' ॥੫॥ ਸ਼੍ਰੀ ਨਾਨਕ ਤਬ ਬੈਨ ਅਲਾਏ। ਤਿਹ ਸ਼ਲੋਕ ਕੇ ਅਰਥ ਸੁਨਾਏ।'ਆਪੇ ਪੱਟੀ ਕਲਮ ਸੁ ਆਪੇ। ਲਿਖਣਹਾਰ ਸੋ ਦੁਤੀ[5] ਨ ਜਾਪੇ ॥ ੬॥ ਸਭਿ ਮਹਿੰ ਰਵਿਓ ਏਕ ਖ਼ੁਦਾਇ। ਛੁਛੀ ਕਹੂੰ ਨ ਤਿਸ ਬਿਨ ਥਾਇ। ਦੂਜਾ ਦੇਖਨੋ ਸੁਨਨੋ ਨ ਕੋਈ। ਜਪਹਿ ਜਿ ਏਕ ਤਰਹਿ ਭਵ ਸੋਈ' ॥੭॥ ਦੋਹਰਾ ॥ ਸੁਨਤਿ ਸ਼ੇਖ[6] ਹਰਖਾਇ ਉਰ ਗਯੋ ਨਿਕਟਿ ਨਿਜ ਪੀਰ। ਕਹਜੋ ਜਾਇ ਮੈਂ ਦੇਖਿਓ ਆਜ ਖ਼ੁਦਾਇ ਸਰੀਰ ॥੮॥ ਚੌਪਈ ॥ ਹਿੰਦੂ ਜਨਮ ਸ਼੍ਰੀ ਨਾਨਕ ਵੇਦੀ।ਦੇਤਿ ਅਲਹ ਸੁਧ ਦ੍ਵੈਤਹਿ ਛੇਦੀ'।ਸੁਨਤਿ ਪੀਰ ਨੈ ਬਚਨ ਉਚਾਰੇ। 'ਹਿੰਦੂ,ਬਹੁਰ ਖੁਦਾਇ ਕਿਆ ਲੇ!†'।੯। ਫੇਰ ਮੁਰੀਦ ਜੋਰਿ ਕਰ ਕਹਿਈ।'ਸੋ ਖੁਦਾਇ ਕੀ ਸੂਰਤ ਅਹਿਈ। ਕਹੋਂ ਕੂਰ ਨਹਿੰ,ਸਾਚ ਪਛਾਨੋਂ। ਦੇਖਹੁਗੇ ਤੁਮ ਤਬਿ ਹੀ ਮਾਨੋਂ ॥੧੦॥ ਬਿਨ ਦੇਖੇ ਨਹਿੰ ਆਇ ਪ੍ਰਤੀਤੀ। ਮਿਲਿਨੇ ਤੇ ਬਿਸਾਲ ਹੈ ਪ੍ਰੀਤੀ'। ਸੁਨਿ ਪੁਨ ਬਾਨੀ ਪੀਰ ਅਲਾਈ। 'ਮੈਂਡਾ ਬੈਂਤ ਲਿਜਾਇ ਸੁਨਾਈ ॥ ੧੧ ॥ ਦੋਹਰਾ ॥ ਘਿਨਹੁ, ਵੱਤ ਗਲਾਈਏ[7] ਜੋ ਮੈਂ ਤੋਕੋ ਬੱਦ[8]:–ਇਕ ਸਾਹਿਬ ਦੋ ਹੱਦ ਹੈਂ,ਕੋ ਸੇਵੀ[10] ਕੋ ਰੱਦ ?'॥੧੨॥ ਚੌਪਈ॥ਸੁਨਿ ਮੁਰੀਦ ਤਬ,ਸ਼੍ਰੀ ਗੁਰ ਪਾਸ॥ਜੁਲ ਕਰਿ[11] ਆਇ ਕਰੀ ਅਰਦਾਸਾ। 'ਜਬ ਹੀ ਪਢਨੋ ਬੈਂਤ ਮੈਂ ਤੈਂਡਾ। ਬੈਤ ਕਹਜੋ ਤਬ ਪੀਰ ਇਕ ਮੈਂਡਾ ॥ ੧੩ ॥ ਤਿਹ ਕੋ ਉੱਤਰ ਦੀਜਹੁ ਮੋਕੋ। ਸੁਨਹੁ,ਸੁਨਾਵਤਿ ਹੌਂ ਮੈਂ

[1]ਬਾਲਣ। [2]ਦਾ। [3]ਫਿਰ। [4]ਆਪ ਦਰਵੇਸ਼ ਹੋ ਪੁਨਾ ਜਾਣਿਆ ਹੈ ਖੁਦਾ (ਮੈਨੇ ਤੁਸਾਂ ਨੂੰ)। [5]ਦੂਜਾ। [6]ਭਾਵ ਮੁਰੀਦ ਤੋਂ ਹੈ। [7]ਅੱਲਾ ਦੀ ਖਬਰ ਦ੍ਵੈਤ ਨੂੰ ਨਾਸ਼ ਕਰਨੇ ਵਾਲੀ। [8]ਲੈ ਜਾ, (ਤੈ) ਮੁਝ ਸੁਣਾ ਉਸਨੂੰ। [9]ਜੋ ਮੈਂ ਤੈਨੂੰ ਕਹਿੰਦਾ ਹਾਂ। [10]ਕਿਹੜਾ ਮੰਨਣ ਯੋਗ ਹੈ। [11]ਪਹੁੰਚਕੇ।

*ਪੁਃ ਜਃ ਸਾਖੀ ਵਿਚ ਇਸਦਾ ਨਾਮ 'ਕਮਾਲ' ਦਿੱਤਾ ਹੈ। †ਪਾਃ–ਪਿਆਰੇ।

ਤੋ ਕੋ:—ਸਾਹਿਬ ਏਕੋ ਦੋ ਕਿਯ ਹੱਦਾ ਕਿਹ ਕੋ ਸੇਵੀ ਕਿਹਕੋ ਰੱਦ?—੧੪[1]
ਜੋ ਤੁਮਰੇ ਮਤ ਮਾਂਹੀ ਸਾਚੋ। ਕ੍ਰਿਪਾ ਧਾਰਿ ਮੁਝ ਸੰਗਿ ਉਬਾਚੋ[2] । ਇਸ
ਪ੍ਰਕਾਰ ਕੇ ਸੁਨਿ ਕਰਿ ਬੈਨਾ । ਕਹਜੋ ਸ਼ਲੋਕ ਸਰਬ ਸੁਖਦੈਨਾਂ ॥ ੧੫ ॥

ਸਲੋਕੁ ॥ ਦੂਜਾ ਕਾਹੇ ਸਿਮਰੀਐ ਜੰਮੈ ਤੇ ਮਰ ਜਾਇ ॥
ਏਕੋ ਸਿਮਰੋ ਨਾਨਕਾ ਜਲ ਥਲ ਰਹਿਆ ਸਮਾਇ ॥੨॥*

ਦੋਹਰਾ॥'ਸੁਨਹੁ! ਤੁਮਾਰੋ ਪੀਰ ਜੋ ਅਬ ਲਗ ਦੂਜੋ ਚੀਨ[2] । ਨਹੀਂ ਖ਼ੁਦਾਇ
ਪਛਾਨ ਤਿੰਹ ਮਾਰਗ ਮਿਲਿਨਿ ਨ ਲੀਨ[3]।੧੬॥ਚੌਪਈ॥ਸੇਵਹੁ ਏਕ ਹਦ ਦੈ
ਖੋਇ[4] । ਸਭਿ ਕੋ ਕਰਨਹਾਰ ਹੈ ਜੋਇ । ਏਕ ਖ਼ੁਦਾਇ ਰਵਜੋ ਸਭਿ ਮਾਂਹੀ॥
ਇਉਂ ਜਾਨੇ ਬਿਨ ਮਿਲਨ ਦੁਰਾਹੀ[5] ॥੧੭॥ ਮੁਸਲਮਾਨ ਨ ਹਿੰਦੂ ਕੋਊ । ਕਰਨਹਾਰ ਸਭਿ ਕੋ ਇਕ ਹੋਊ॥ਪੱਖਜਬਾਦ ਮੈਂ ਉਰਝੇ ਜੋਈ॥ਹੱਦਾਂ ਦੋਇ ਜਾਨਿ ਹੈਂ ਸੋਈ'॥੧੮॥ਐਸੇ ਬਚਨ ਸੁਨੇ ਗੁਰ ਤੀਰ[6]॥ਗਮਨਜੋ ਤਬ ਸਮੀਪ ਨਿਜ ਪੀਰ॥ਸਰਬ ਜਵਾਬ ਸੁਨਾਯੋ ਜਬਹੀ॥ਬੋਲਜੋ ਪੀਰ ਤਾਂਹਿ ਸੋਂ ਤਬ ਹੀ ॥੧੯॥ਦੋਹਰਾ॥'ਭਾਤ'[7]ਬਾਤ ਕੋ ਮਰਮ ਜੋ ਤੈਂ ਜਾਨਜੋ ਕੈ ਨਾਂਹਿ । ਅਜ਼ਮਤ ਇਸ ਮਹਿੰ ਅਧਿਕ ਹੈ ਸੁਨਹੁ ਸਮਝ ਮਨਮਾਂਹਿ॥੨੦॥ਚੌਪਈ॥—ਦ੍ਵੈਤ ਖੋਇ ਜਿਨਿ ਏਕ ਪਛਾਨਾ॥ਮਿਲਹਿ ਖ਼ੁਦਾਇ ਸਿ ਮਨੁਜ ਸੁਜਾਨਾ—॥ਮੈਕੂੰ ਘਿੰਨਉ ਵੈਦ ਉਚਾਊਂ[8]॥ਤਿਹ ਦਿਦਾਰ ਕਰਿ ਉਰ ਸੁਖ ਪਾਊਂ[9]॥੨੧॥ ਕਰਿ ਮੁਰੀਦ ਆਗੈ ਤਿਹਕਾਲ॥ਚਢਜੋ ਪੀਰ ਸਿਵਕਾ[10] ਪਰ ਚਾਲਾ। ਸ਼੍ਰੀਗੁਰ ਨਦਰ ਪਰੇ ਤਿਹ ਜਬਹੀ॥ਉਤਰ ਚਲਜੋ ਪੈਰਨ ਸੋਂ ਤਬਹੀ॥੨੨॥ ਆਇ 'ਸਲਾਮਾਲੇਕਮ' ਕਰਿਕੈ । ਬੈਠਜੋ ਨਿਕਟਿ ਭਾਉ ਉਰ ਧਰਿਕੈ । ਬੂਝਨ ਲਾਗਜੋ 'ਦੇਹੁ ਬਤਾਈ॥ਆਗੈ ਕੈਸੋ ਹਾਲ ਬਿਹਾਈ[11]?'॥੨੩॥ ਦੋਹਰਾ ॥ ਗੁਰੂ ਭਨੈਂ 'ਦਰਗਹ ਮਹਿੰ ਸਾਚੇ ਪਾਵਹਿੰ ਮਾਨ । ਕੂੜੀ ਕੂੜੇ ਬੇਖ ਕੀ ਤਿਨਕੋ ਤਹਿੰਨਹਿੰ ਥਾਨ॥੨੪॥ ਚੌਪਈ ॥ ਜਨਮਤਿ ਮਰਤਿ ਪਵਹਿੰ ਚਉਰਾਸੀ। ਸਦਾ ਰਹਤਿ ਤਿਨ ਗਰ[12] ਜਮ ਫਾਸੀ'॥ਸਨਮੁਖ ਬੈਠੇ ਸ਼੍ਰੀ ਗੁਨਖਾਨੀ । ਪੀਰ ਰਿਦੇ ਕੀ

[1]ਕਹੋ । [2]ਦੂਜਾ ਹੀ ਜਾਣਿਆਂ ਹੈ । [3](ਪ੍ਰਭੂ) ਮਿਲਣ ਦਾ ਰਾਹ ਨਹੀਂ ਲੀਤਾ । [4]ਦੂਜੀ ਹੱਦ ਨਾਸ਼ ਕਰਕੇ । [5]ਕਠਨ ਹੈ । [6]ਪਾਸੋਂ । [7]ਪਿਆਰੇ ਪੁੱਤ੍ਰ । [8]ਮੈਨੂੰ ਲੈਕੇ ਚੱਲ ਉਥੇ । [9]ਪਾਲਕੀ । [10]ਬੀਤਦਾ ਹੈ । [11]ਉਨ੍ਹਾਂ ਦੇ ਗਲ ।

*ਇਹ ਸਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ । ਗੂਜਰੀ ਦੀ ਵਾਰ ਵਿਚ ਤੀਸਰੇ ਸਾਹਿਬਾਂ ਦਾ ਸਲੋਕ ਇਕ ਇਸ ਪ੍ਰਕਾਰ ਦਾ ਹੈ:—'ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥ ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰ ਜਾਇ ॥'

ਸਭਿ ਬਿਧਿ ਜਾਨੀ ॥੨੫॥ ਕਾਬੇ ਦਿਸ਼ਾ ਹੁਤੋ ਤਿਹ ਬਦਨਾ। ਪ੍ਰਾਚੀ ਦਿਸ਼[1] ਮੁਖ ਸ਼੍ਰੀ ਸੁਖ ਸਦਨਾ। ਸ਼ੁਭ ਉਪਦੇਸ਼ ਦੇਨਿ ਤਿਹ ਤਾਈਂ। ਬਚਨ ਬਖਾਨੇ ਪੁਨ ਜਗ ਸਾਈਂ ॥੨੬॥'ਜਾਨਜੋ ਕਾਬੇ ਬੀਚ ਖੁਦਾਇ। ਤੁਮ ਜਾਨਤਿ ਹੋ ਔਰ ਨ ਜਾਇ'। ਇਸ ਪ੍ਰਕਾਰ ਤੁਮ ਖੋਜਤਿ ਤਾਂਹੀ। ਜਿਉਂ ਕੋ ਵਸਤੁ ਹੋਇ ਜਲ ਮਾਂਹੀ ॥ ੨੭ ॥ ਇਉਂ ਨਹਿੰ ਪਾਇ ਸਕਹੁ ਗੇ ਕਬਹੀ। ਕੋਟ ਜਨਮ ਧਰਿ ਖੋਜਹੁ ਜਬ ਹੀ'। ਪੀਰ ਕਹੈ:'ਸੁਨਿ ਨਾਨਕ ਤਪਾ !। ਤੁਰਕ ਦੀਨ ਕੋ ਕਾਬਾ ਥਪਾ[2] ॥੨੮॥ ਤਾਂਹੀ ਮੈਂ ਸ਼ਰਧਾ ਧਰਿ ਭੂਰੀ। ਮੈਂ ਖੁਦਾਇ ਕੋ ਪਾਉਂ ਹਦੂਰੀ'। ਗੁਰੂ ਭਨੈਂ 'ਜੇ ਅਸ ਮਨ ਜਾਨੋ। ਸੋ ਖੁਦਾਇ ਤੇ ਭੁਲਵਨ ਮਾਨੋ॥ ੨੯॥ ਕਰ ਕੋ ਬੀਚ ਨ ਆਵਹਿ ਐਸੇ। ਹੋਇ ਬਿਅਰਥ, ਮਥਨ[3] ਜਲ ਜੈਸੇ'। ਕਹੈ ਪੀਰ'ਸੁਨਿ ਨਾਨਕ, ਭੈਂਡਾ। ਬੈਤ ਸੁਨਜੋ,ਹਰਖਜੋ ਮਨ ਮੈਂਡਾ ॥੩੦॥ ਦੋਹਰਾ ॥ ਉਰ ਬਿਚਾਰਿ ਮੈਂ ਤਬ ਕਰਜੋ–ਜਿਨ ਅਸ ਬੈਤ ਬਨਾਇ। ਤਿਨ ਕੋ ਦਰਸ਼ਨ ਕੀਜਿਯੇ–ਆਯੋ ਤੁਰਤ ਇਥਾਇ ॥੩੧॥ ਚੌਪਈ ॥ ਦੋ ਹੱਦਨ ਮਹਿੰ ਏਕ ਬਤਾਯੋ। ਤਾਂਕੋ ਸੇਵਨ ਹੈ ਫੁਰਮਾਯੋ। ਤੁਮ ਤੇ ਨਿਸ਼ਾ[4] ਹਮਾਰੀ ਹੋਵਹਿ। ਸਭਿ ਸੰਦੇਹ ਰਿਦੇ ਤੇ ਖੋਵਹਿ ॥ ੩੨ ॥ ਜਿਉਂ ਜਿਉਂ ਬਚਨ ਸੁਨੋਂ ਨਿਜ ਕਾਨੇ। ਤਿਉਂ ਤਿਉਂ ਸ਼ਾਂਤਿ ਹੋਤਿ ਭ੍ਰਮ ਹਾਨੇ। ਸੇਤੁ ਉਦਧਿ ਭਵ ਬਚਨ ਤੁਮਾਰੇ[5]। ਜਿਸ ਤੇ ਦ੍ਵੈਤਹਿੰ ਮਿਟਤਿ ਹਮਾਰੇ ॥੩੩॥ ਬਾਨ ਸਮਾਨ[6] ਅਗਯਾਨ ਨਿਸ਼ਾਨਾ[7]। ਨੀਕੇ ਹਨਹਿੰ[8]ਕਰਤਿ ਸਭਿ ਹਾਨਾ। ਬੂਝਹੁੰ ਇਕ ਸੁਆਲ ਸੋ ਕਹੀਏ।ਮੇਰੋ ਭਰਮ ਸਰਬ ਅਬ ਦਹੀਏ[9] ॥੩੪॥

ਸਲੋਕ ॥ ਫਰੀਦਾ ਪਾੜਿ ਪਟੋਲਾ ਧਜਕਰੀ ਕੰਬਲੜੀ ਪਹਿਰੇਉ ॥
ਜਿਨੀ ਵੇਸੀ ਸਹੁ ਮਿਲੈ ਸੋਈ ਵੇਸ ਕਰੇਉ ॥ ੧੦੩ ॥

ਦੋਹਰਾ ॥ ਇਕ ਖੁਦਾਇ ਜੋ ਤੁਮ ਕਹਜੋ ਕੈਸੇ ਪਾਵਉਂ ਸੋਇ। ਪਟ ਉਤਾਰ ਬਨ[10] ਜਾਇ ਹੌਂ ਮੋਹ ਕੁਟੰਬ ਕੋ ਖੋਇ ॥ ੩੫ ॥ ਚੌਪਈ ॥ ਖਿੰਥਾ ਕਮਰੀ ਕੀ[11]ਗਰ ਪਾਵੌਂ। ਸੁਤ ਬਨਿਤਾ ਕੋ ਮੁਖ ਨ ਦਿਖਾਵੌਂ। ਜਿਸ ਬਿਧਿ ਪਸਾਰੇ ਕੋ ਹੁਇ ਮੇਲਾ। ਸੋਈ ਕਹਉ ਅਨਤ ਕਉ ਪੇਲਾ[12] ॥ ੩੬ ॥ ਕਿਸ ਬਿਧਿ

[1]ਪੂਰਬ ਦੀ ਤਰਫ। [2]ਹੋਰ ਜਗਾ ਨਹੀਂ। [3]ਤੁਰਕ ਮਜ਼ਹਬ ਦਾ ਕਾਬਾ ਥਾਪਿਆ ਹੋਇਆ ਹੈ। [4]ਰਿੜਕਣਾ। [5]ਤਸੱਲੀ [ਫਾ:–ਖਾਤਿਰ ਨਿਸ਼ਾਂ]। [6]ਸੰਸਾਰ (ਰੂਪੀ) ਸਮੁੰਦਰ ਤੇ (ਤਰਨ ਲਈ) ਪੁਲ ਵਤ ਆਪ ਜੀ ਦੇ ਬਚਨ ਹਨ। [7]ਦੂਈ (ਵਿਚ ਭੁਲੇਸਾ)। [8](ਆਪ ਦੇ ਬਚਨ) ਤੀਰ ਵਤ। [9]ਅੱਗਜਾਨ ਨਿਸ਼ਾਨਾ ਹੈ ਭਾਵ ਲੱਛ ਹੈ। [10]ਚੰਗੀ ਤਰ੍ਹਾਂ ਮਾਰਕੇ। [11]ਨਾਸ਼ ਕਰੀਏ। [12]ਸੰਗਲ ਵਿਖੇ। [13]ਕੰਬਲੀ ਦੀ ਗੋਦੜੀ। [14]ਹੋਰ (ਬਿਧੀ ਯਾ ਸਾਧਨ) ਛੱਡ ਕੇ।

ਕਰੌਂ ਸੇਵ ਮੈਂ ਤਾਂਕੀ[1]। ਜਿਸਤੇ ਛੂਟਹਿ ਜਮਕੀ ਬਾਕੀ[2]। ਬਚਨ ਪੀਰ ਕੇ ਸੁਨਿ ਸੁਖ ਸਦਨੰ। ਕਹਨੋ ਸ਼ਲੋਕ ਆਪ ਸ਼੍ਰੀ ਬਦਨੰ ॥ ੩੭ ॥

ਸਲੋਕ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਜਿਤ ਘੂਰੈ ਸੰਮਾਲੇ ॥
ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ[3] ਕਰੇ ॥ ੧॥

ਦੋਹਰਾ ॥ 'ਕਿਹ ਕਾਰਨ ਪਟ ਛੋਡ ਹੀ ਕਾਹੇ ਤਜਹੁ ਅਵਾਸ। ਮਿਲਹਿ ਆਨਿ ਘਰ ਕੇ ਬਿਖੈ ਹੋਇ ਸਿਦਕ ਜੋ ਰਾਸ ॥੩੯ ॥ ਚੌਪਈ ॥ ਸੁਨਹੁ ਸ਼ੇਖ ਅਉਰਤ ਘਰ ਹੋਇ। ਗਯੋ ਬਿਦੇਸ਼ ਕੰਤ ਹੈ ਜੋਇ। ਭੈ ਨਿਤ ਕਰਤਿ ਕੰਤ ਚਿਤ ਚਾਹੀ। ਰਾਖਹਿ ਸਿਦਕ ਜਿ ਡੋਲਹਿ ਨਾਂਹੀ ॥੩੯॥ ਆਨਿ ਮਿਲਹਿ ਤਿਹ ਕੰਤ ਅਵਾਸਾ। ਪ੍ਰੀਤ ਕਰਤਿ ਨਿਤ ਰਹਿਹੈ ਪਾਸਾ। ਜੇ ਅਉਰਤ ਹੋਵੈ ਬਦਰਾਹ[3]। ਜ਼ਾਵਲ ਭਈ ਅਵਰ ਚਿਤ ਚਾਹਿ ॥ ੪੦ ॥ ਤਿਹ ਕੋ ਕੰਤ ਭੁਲਾਵਹਿ ਮਨ ਤੇ। ਦੁਖੀ ਦੁਹਾਗਣ ਫਿਰਹਿ ਜੁ ਅਨਤੇ[4] । ਸੁਨਿ ਅਸ ਬਚਨ ਸ਼ੇਖ ਸੁਖ ਪਾਇ। ਬੂਝੀ ਬਹੁਰੋ ਖ਼ਬਰ ਖ਼ੁਦਾਇ ॥ ੪੧ ॥

ਸਲੋਕ ॥ ਫਰੀਦਾ ਨੰਢੀ ਕੰਤੁ ਨ ਰਾਵਿਓ ਵਞੀ ਥੀ ਮੁਈਆਸੁ ॥
ਧਨ ਕੁਰੇਂਦੀ ਗੋਰ ਮੇ ਤੈ ਸਹ ਨਾ ਮਿਲੀਆਸੁ ॥ ੫੪ ॥

ਚੌਪਈ ॥ 'ਤਰੁਨ ਬੈਸ[5] ਨਹਿੰ ਚੇਤਨ[6] ਕੀਨੋ। ਬ੍ਰਿੱਧ ਭਯੋ ਇੰਦ੍ਰੀ ਬਲ ਖੀਨੋ[7]। ਗੋਰ ਬਿਖੈ ਹੈ ਚਲਨ ਤਿਆਰੀ। ਅਬ ਸਾਹਿਬ ਸੋਂ ਮਿਲਨਾ ਭਾਰੀ[8] ॥੪੨॥ ਪੂਰਬ ਖਿਜਮਤਿ[9] ਕੰਤ ਨ ਹੋਈ। ਕਿਉਂ ਅਬ ਨਾਰਿ ਮਿਲੈ ਹੈ ਸੋਈ'। ਸ਼ੇਖ ਬਚਨ ਸੁਨਿ ਗਯਾਨ ਉਦਾਰਾ[10]। ਤਿਹ ਸੋਂ ਬਹੁਰ ਸ਼ਲੋਕ ਉਚਾਰਾ ॥੪੩॥

ਸਲੋਕੁ ਮਃ ੧ ॥ ਮਹਲੁ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥
ਜੇ ਗੁਣ ਹੋਵਨਿ ਤਾ ਪਿਰੁ ਰਵੈ ਨਾਨਕ ਅਵਗੁਣ ਮੁੰਧ ॥੧॥

ਦੋਹਰਾ ॥ 'ਮਹਿਲ[11] ਕੁਚੱਜੀ,ਬਿਸ਼ੈ ਰਤਿ[12],ਕਾਲੀ, ਕਲਿਮਲ[13]ਸੰਗ। ਦ੍ਵੈਤ ਰਿਦੈ ਬਦਬੋਇ[14] ਅਤਿ ਕਿਉਂ ਮਾਨੈ ਪਿਰੁ ਰੰਗ ॥ ੪੪ ॥ ਚੌਪਈ ॥ ਕੰਤ[15] ਸੁਘੜ ਉਸ਼ਨਾਕ[16]ਮਨੋਗ[17] । ਜਾਨਤਿ ਧਨ ਨਹਿੰ ਰਾਵਣ ਜੋਗ[18]। ਤਜਿ ਤਿਹ ਨਾਰ, ਸੁਚੱਜੀ ਜੋਊ। ਸਤਿ ਸ਼ਿੰਗਾਰ ਜਿਹ, ਰਵਿ ਹੈ ਸੋਊ[19] ॥੪੫॥

---

[1]ਪਿਆਰੇ ਦੀ। [2]ਸ਼ਿੱਧੀ (ਠੀਕ)। [3]ਮਾੜੇ ਰਸਤੇ ਟੁਰਨ ਵਾਲੀ। [4]ਹੋਰਨੀ ਥਾਂਈ। [5]ਜਵਾਨ ਆਯੂ ਵਿਚ। [6]ਯਾਦ। [7]ਨਾਸ਼ ਹੋ ਗਿਆ। [8]ਵੜਾ (ਔਖਾ) ਹੈ। [9]ਸੇਵਾ [ਫ਼ਾਃ ਖ਼ਿਦਮਤ]। [10]ਭਾਵ ਗੁਰੂ ਜੀ ਨੇ। [11]ਇਸਤਰੀ। [12]ਵਿਸ਼ਿਆਂ ਵਿਚ ਪ੍ਰੀਤ ਵਾਲੀ। [13]ਪਾਪਾਂ। [14]ਮੰਦੀ ਵਾਸ਼ਨਾ। [15](ਪਰਮੇਸ਼ੁਰ) ਪਤੀ। [16]ਬਾਂਕਾ। [17]ਸੁੰਦਰ। [18](ਜਿਸ) ਇਸਤਰੀ ਨੂੰ ਰਾਵਣ ਯੋਗ ਨਹੀਂ ਜਾਣਦਾ। [19]ਸਤ (ਆਦਿ) ਜਿਸ ਦੇ ਸ਼ਿੰਗਾਰ ਹਨ ਉਸੇ ਨੂੰ ਰਾਂਵਦਾ ਹੈ।

ਕਾਮ,ਕ੍ਰੋਧ,ਲੋਭ, ਅਹੰ,ਕੂਰ[1]। ਮਲ ਕੁਚਾਲ ਕੀ ਕੀਨਿ ਜਿ ਦੂਰ। ਤਿਹ ਸੋਂ ਰਾਵਹਿ ਕਰਿ ਹੀ ਪ੍ਯਾਰਾ।ਬਿਨ ਸ਼ਿੰਗਾਰ ਧਨ[2] ਸਦਾ ਖੁਆਰਾ॥੪੬॥ਕੰਤ[3] ਬਿਖੈ ਲਖਿ ਦੋਸ਼ ਨ ਕੋਊ। ਕਰਤਿ ਅਵੱਗ੍ਯਾ ਧਨ ਹਿਤ ਖੋਊ[4]। ਤਿਹ ਕੋ ਤ੍ਯਾਗਿ ਬਿਖੈ ਸੰਗ ਰਾਚੀ[5]। ਸੁਨਤਿ ਸ਼ੇਖ ਪੁਨ ਗਿਰਾ ਉਬਾਚੀ ॥ ੪੭ ॥

ਸਲੋਕ ॥ ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥
ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥
ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥
ਏ ਤ੍ਰੈ ਭੈਣੇ ਵੇਸ ਕਰਿ ਤਾ ਵਸਿ ਆਵੀ ਕੰਤੁ ॥ ੧੨੭ ॥

ਚੌਪਈ ॥ 'ਸੁਨਹੁ ਸ਼ੇਖ ਨਿਵਣਾ ਸਭਿ ਆਗੇ। ਅੱਖਰ ਇਹ, ਸ਼ੁਭ ਮਾਰਗ ਲਾਗੇ[6]। ਪਰਮੇਸ਼ੁਰ ਦੁਖ ਸੁਖ ਜੋ ਦੇਵੈ। ਇਹ ਗੁਣ ਲਖਹੁ ਦੁਊ ਸਮ ਖੇਵੈ[7] ॥ ੪੮ ॥ ਰਸਨਾ ਸਿਫਤ ਬਿਖੈ ਕਰਤਾਰਾ। ਮਣੀਆਂ ਮੰਤ[8] ਜਾਨੀਏ ਚਾਰਾ। ਇਸ ਬਿਧਿ ਕਰੈ,ਹੋਇ ਵਸਿ ਕੰਤਾ। ਬਹੁਰੋ ਨਦਰ ਧਰੈ ਭਗਵੰਤਾ[9]॥ ੪੯॥ਕਹੈ ਸ਼ੇਖ'ਕਰਿਕੈ ਸੁ ਨਿਬੇਰਾ।ਬਹੁਰ ਰਲਾਯੋ ਸਗਰੋ ਝੇਰਾ[10]। ਸੇਵਾ ਤੇ ਹੈ ਨਦਰਿ ਅਭੇਵਾ[11]?।ਕਿਧੌਂ ਨਦਰ ਤੇ ਹੋਵੈ ਸੇਵਾ[12]?॥੫੦॥ਇਹ ਨਿਰਨੈ ਕਰਿ ਮੋਹਿ ਬਤਾਵਹੁ। ਹਿਰਦੇ ਤੇ ਸਭਿ ਭਰਮ ਮਿਟਾਵਹੁ[13]।ਸ਼ੇਖ ਬਚਨ ਕੋ ਸੁਨਿ ਜਗਨਾਥਾ। ਕਹਜੋ ਸ਼ਲੋਕ ਬਹੁਰ ਤਿਨ ਸਾਥਾ ॥ ੫੧ ॥

ਸਲੋਕ ॥ ਸੇਵਾ ਕਰੇ ਜੁ ਕੰਤ ਕੀ ਕੰਤ ਤਿਸੀ ਕਾ ਹੋਇ ॥
ਗਰਬੀ ਕੰਤ ਨ ਪਾਈਐ[12] ਭਾਵੇਂ ਖਰੀ ਸੁਆਲਿਉ[13] ਹੋਇ* ॥ ੯॥

ਚੌਪਈ ॥ 'ਸੁਨਹੁ ਸ਼ੇਖ ਨਿਸ਼ਚੈ ਮਨ ਜਾਨਹੁ। ਸੇਵਾ ਮੂਲ ਸਭਿਨਿ ਕੀ[14] ਮਾਨਹੁ। ਘਾਲਹਿ ਘਾਲ ਹਾਨਿ ਕਰਿ ਗਰਬਾ। ਤਨ ਮਨ ਕਰਹਿ ਨਿਵੇਦਨ[15] ਸਰਬਾ॥੫੨॥ਤਬਹੀ ਨਦਰਿ ਪ੍ਰਮੇਸ਼ੁਰ ਹੋਇ।ਮਹਿਲ ਹਦੂਰ ਬੁਲਾਈਐ ਸੋਇ। ਗਰਬ ਕਰਹਿ ਜੋ, ਸੇਵਹਿ ਨਾਂਹੀ। ਸੁੰਦਰ ਬਹੁ ਸਰੂਪ ਤਨ ਆਹੀ ॥੫੩॥ ਤਿਹ ਸਮੀਪ ਕੰਤ ਨਹੀਂ ਆਵਹਿ। ਗਰਬ ਯੁਕਤ[16] ਨਹਿੰ

[1]ਹੰਕਾਰ, ਝੂਠ। [2]ਇਸਤ੍ਰੀ। [3](ਪਰਮੇਸ਼ੁਰ) ਪਤੀ। [4]ਪਤਿਸ (ਕੰਤ) ਨੂੰ ਛਡਕੇ ਵਿਸ਼ਿਆਂ ਨਾਲ (ਜੋ) ਰਚੀ ਹੈ ਸੋ ਇਸਤ੍ਰੀ ਪਿਆਰ ਨੂੰ ਗੁਆਕੇ ਅਵੱਗ੍ਯਾ ਕਰ ਰਹੀ ਹੈ। [5](ਜਿਨ੍ਹਾਂ ਕਰ) ਚੰਗੇ ਮਾਰਗ ਲਗਦਾ ਹੈ (ਜੀਵ)। [6]ਦੋਵੇਂ (ਦੁਖ ਤੇ ਸੁਖ) ਇਕੋ ਜੇਹੇ (ਜਾਣਕੇ) ਸਹਾਰੇ। [7]ਸ਼ਿਰੋਮਣ ਮੰਤਰ। [8]ਬੇੜਾ ਅੱਰ੍ਹੇ ਦੱਸਦਾ ਹੈ। [9]ਸੇਵਾ ਨਾਲ ਹੁੰਦੀ ਹੈ ਭੇਵ ਰਹਤ (ਪ੍ਰਭੂ ਦੀ) ਨਦਰ ? [10]ਯਾ ਕਿ ਨਦਰ ਨਾਲ ਸੇਵਾ ਹੁੰਦੀ ਹੈ। [11]ਪਾਂਵਦੀ। [12]ਸੁੰਦਰ। [13]ਸਾਰੇ (ਸਾਧਨਾਂ) ਦਾ ਮੂੰਢ। [14]ਸੌਂਪੇ। [15]ਹੰਕਾਰ ਵਾਲੀ।

*ਇਹ ਸ਼ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਹੀਂ ਹੈ।

ਤਿਹ ਕੋ[1] ਭਾਵਹਿ।ਛੁੱਟੜਿ ਮਹਲਾ[2] ਹੈ ਸੁ ਦੁਹਾਗਲਿ। ਨਿਰਹੰਕਾਰ ਸਦੀਵ ਸੁਹਾਗਣਿ ॥ ੫੪ ॥ ਦੋਹਰਾ ॥ ਸੇਵਾ ਤੇ ਸਾਹਿਬ ਬਸੀ[3], ਦੇਖਹਿ ਕਰੁਨਾ ਡੀਠ[4]। ਸੁਖ ਸੁਹਾਗ[5] ਮਾਣਹਿ ਸਦਾ ਮਿਲਤਿ ਆਪਨੇ ਈਠ[6] ॥ ੫੫ ॥ ਚੌਪਈ॥ ਸੁਨੇ ਬਚਨ ਸ਼੍ਰੀ ਗੁਰ ਕੇ ਜਬਿਹੀ।ਕਰ ਦੈ ਪਦ ਪਰ ਲਾਏ ਤਬਹੀ। ਪੁਨ ਸਿਰ ਮਸਤਕ ਮੁਖ ਪਰ ਫੇਰੇ। ਧੰਨ ਭਾਗ ਅਪਨੇ ਬਡ ਹੇਰੇ ॥੫੬॥ ਮਿਲਨੋ ਖ਼ੁਦਾਇ ਨ ਸੰਸਾ ਕੋਈ। ਬੋਲਨੋ 'ਬਹੁਤ ਖ਼ਤਾ ਮੁਰ' ਹੋਈ। ਬਖ਼ਸ਼ਹੁਅਬ ਕਰੁਨਾ ਕਰਿਸੋਊ।ਤੁਮ ਤੇ ਊਪਰ ਅਪਰ ਨ ਕੋਊ'॥੫੭॥ਸਨਮੁਖ ਉਚਰੇ ਬਚਨ ਘਨੇਰੇ। 'ਅਬ ਮੁਝ ਜਾਨਹੁ ਸਮ ਨਿਜ ਚੇਰੇ'। ਸ਼ੇਖ ਨਿਕਟਿ ਤੇ ਸੁਨਿ ਕਰਿ ਬਾਨੀ। ਇਕ ਸ਼ਲੋਕ ਉਚਰਨੋ ਗੁਨ ਖਾਨੀ ॥ ੫੮ ॥

ਸਲੋਕ ਮਃ ੧॥ ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥ ਲਬੈ ਮਾਲੈ ਘੁਲਿ ਮਿਲਿ ਮਿਚਲਿ ਉਪੈ ਸਉੜਿ ਪਲੰਘੁ ॥ ਡੋਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੈ ਅੰਧੁ ॥ ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥੧॥

ਦੋਹਰਾ॥ 'ਰੂਪ ਕਾਮਿ,ਲਬਿ ਮਾਲ ਕੀ ਰਤਿ,ਜਿਉਂ ਨੀਂਦਿ ਪਲੰਘ[7]। ਤਿਉਂ ਭਗਤਨ ਕੀ ਹੈ ਸਦਾ ਹਰਿ ਚਰਚਾ ਕੇ ਸੰਗ॥੫੯॥ ਚੌਪਈ॥ਤੁਮਰੇ ਬਚਨ ਮੋਹਿ ਮਨ ਭਾਵਹਿਂ। ਚਾਹਿ ਸੁ ਬੂਝਹੁ ਬਹੁਰ ਬਤਾਵਹਿਂ।' ਸੁਨਿ ਇਉਂ ਸ਼ੇਖ ਬਹੁਰ ਹਰਿ ਗਾਥਾ[8]। ਕਰਤਿ ਭਯੋ ਸ਼੍ਰੀ ਨਾਨਕ ਸਾਥਾ॥੬੦॥ਅਹੈਂ ਸ਼ਲੋਕੁ ਗ੍ਰੰਥ ਜੀ ਮਾਂਹੀ। ਕਥਾ ਬਢਨ ਤੇ ਬਰਨੇ ਨਾਂਹੀ। ਆਸਾ ਵਾਰੁ ਕਛੁਕ* ਤਹਿਂ ਕੀਨੀ॥ਅਤਿ ਉੱਤਮ ਪਦਵੀ[10] ਤਿਹ ਦੀਨੀ॥੬੧॥ਭਯੋ ਮੁਰੀਦ ਸ਼ੇਖ ਤਬ ਗੁਰ ਕੋ।ਬੰਦੇ ਚਰਨ ਪ੍ਰੇਮਕਰਿ ਉਰਕੋ।ਕਿਤਿਕ ਦਿਵਸ ਤਿਨ ਰਾਖਨੋ ਡੇਰਾ। ਨਿਤ ਪ੍ਰਤਿ ਕਰਿਹੀ ਭਾਉ[11] ਘਨੇਰਾ॥੬੨॥ਬਹੁਰੋ ਬਿਦਾ ਹੋਇ ਬਰਿਆਈ[12]। ਕੀਨ ਪਯਾਨ ਸ਼੍ਰੀ ਜਗ ਸਾਈਂ।ਅਬ ਜੋ ਹੋਵਹਿ ਕਥਾ ਅਗਾਰੀ। ਭਾਖੋਂ ਅਗਲੇ ਧਯਾਉ ਮਝਾਰੀ ॥ ੬੩ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰਧੇ 'ਸ਼ੇਖ ਬ੍ਰਹਮ ਕੋ ਪ੍ਰਸੰਗ' ਬਰਨਨੰ ਨਾਮ ਤੈਤੀਸਮੋ ਅਧਜਾਯ ॥ ੩੩ ॥

---

[1]ਉਸ (ਰਬ) ਨੂੰ। [2]ਛੁੱਟੜ ਇਸਤ੍ਰੀ। [3]ਵਸ ਹੁੰਦਾ ਹੈ। [4]ਕ੍ਰਿਪਾ ਦੀ ਨਜ਼ਰ ਨਾਲ। [5]ਪਤੀ ਦੇ ਸੁਖ। [6]ਪਜਾਰੇ (ਪਤੀ) ਨੂੰ। [7]ਭੁੱਲ ਮੇਰੀ। [8]ਭਾਵ, ਕਾਮੀ ਦੀ ਚੁਪ ਨਾਲ, (ਭੁੱਖੇ ਦੀ ਸਵਾਦ ਨਾਲ) ਲਬੀ ਦੀ ਮਾਲ ਨਾਲ, ਨਿੰਦਰਾਵਲੇ ਦੀ ਪਲੰਘ ਨਾਲ ਜੀਕੂੰ ਲਗਨ ਹੈ। [9]ਪ੍ਰਭੂ ਦੀ ਕਥਾ। [10]ਮਰਤਬਾ। [11]ਪ੍ਰੇਮ। [12]ਜ਼ੋਰੋ ਜ਼ੋਰੀ।

*ਪੁਃ ਜਃ ਸਾਖੀ ਵਿਚ ਲਿਖਿਆ ਹੈ ਕਿ ਆਸਾ ਵਾਰ ਦੀਆਂ 'ਪਉੜੀਆਂ ਨਉ' ਹੋਈਆਂ ਏਤੁ ਪਰਥਾਇ'।

੩੪. [ਗੁਰਮੁਖ ਤੋਂ ਸੁਣਕੇ ਨਾਮ ਜਪਣ ਦਾ ਫਲ। ਬਗ਼ਦਾਦ, ਦਸਤਗੀਰ ਪੀਰ–ਉਧਾਰ]

ਦੋਹਰਾ ॥ ਸਰਬ ਰਸਨ ਤੇ ਰਸ ਭਲਾ ਸਾਦ ਲੇਇ ਜੋ ਕੋਇ ॥
ਸ਼੍ਰੀ ਗੁਰਮੁਖ ਤੇ ਨਾਮ ਸੁਨਿ ਜਪਹਿ ਸਦਾ ਸੁਖ ਹੋਇ ॥ ੧ ॥

{ ਰਸਨ ਤੇ=ਰਸਾਂ ਤੋਂ। ਸਾਦ=ਸੁਆਦ। ਗੁਰਮੁਖ=ਉਹ ਗੁਰ ਸਿੱਖ ਜੋ ਆਪ ਨਾਮ ਜਪਦਾ ਤੇ ਹੋਰਨਾਂ ਨੂੰ ਜਪਾਉਂਦਾ ਹੈ ਤੇ ਰਜ਼ਾ ਪੁਰ ਖੜੋ ਗਿਆ ਹੈ। ਓਹ ਸਤਿਕਾਰ ਯੋਗ ਗੁਰਮੁਖ ਹੈ। (ਅ) ਗੁਰੂ ਜੀ ਦੇ ਮੁਖ ਤੋਂ। }

ਅਰਥ–ਜੇ ਕਿਸੇ ਨੂੰ ਸੁਆਦ ਲੈਣ (ਦਾ ਚਸਕਾ ਹੋਵੇ ਤਾਂ) ਸਾਰਿਆਂ ਰਸਾਂ ਤੋਂ ਭਲਾ ਰਸ (ਇਹ ਹੈ:–ਕਿ) ਸ਼੍ਰੀ ਗੁਰ ਮੁਖ ਤੋਂ (ਵਾਹਿਗੁਰੂ ਜੀ ਦਾ) ਨਾਮ ਸੁਣਕੇ ਸਦਾ ਜਪੇ (ਤਾਂ ਸੁਆਦ ਦੇ ਨਾਲ) ਸੁਖ (ਭੀ) ਪ੍ਰਾਪਤ ਹੁੰਦਾ ਹੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ॥ਸ਼੍ਰੀ ਅੰਗਦ ਸੁਨਿ ਕਥਾ ਰਸਾਲਾ[1]।ਜਿਸ ਮਹਿੰ ਮਾਰਗ ਮੁਕਤਿ ਬਿਸਾਲਾ। ਦੀਨ ਬੰਧੁ ਕੀਨੋ ਪ੍ਰਸਥਾਨਾ। ਜਹਾਂ ਦੇਸ਼ ਬਗ਼ਦਾਦ ਮਹਾਨਾ*॥੨॥ਦਸਤਗੀਰ ਤਹਿੰ ਪੀਰ ਰਹੋਹੀ। ਸਭਿ ਨਰ ਤਿਹ ਕੀ ਸੇਵ ਕਰੋਹੀਂ। ਆਇਸੁ ਬਿਖੈ ਰਹਿਤਿ ਦਿਨ ਰਾਤੀ। ਤਿਸ ਮਹਿੰ ਅਜ਼ਮਤ ਬਡ ਬੱਖਯਾਤੀ॥੩॥ ਜਸ ਉਪਦੇਸ਼ ਦੇਤਿ ਤਿਸ ਦੇਸ਼ਾ। ਤਸ ਕਰਿਹੀ ਸਭਿ ਸਹਿਤ ਨਰੇਸ਼ਾ । ਜਾਂਕੇ ਬਹੁਤ ਮੁਰੀਦ ਅਗਾਰੀ। ਸੇਵਹਿੰ ਸਦ ਆਇਸੁ ਅਨੁਸਾਰੀ ॥ ੪॥ ਤਿਹ ਕੋ ਮਾਨ ਹਰਨ[2] ਗੁਨ ਖਾਂਨੀ। ਪ੍ਰਾਪਤ ਭਏ ਜਹਾਂ ਰਜਧਾਨੀ। ਪੁਰਿ ਤੇ ਵਹਿਰ ਰੁਚਿਰ ਜਲ ਹੇਰਾ। ਬੈਠਿ ਗਏ ਤਹਿੰ ਕਰਿਕੈ ਡੇਰਾ ॥੫॥ਜਬ ਇਕ ਰਜਨੀ ਸਕਲ ਬਿਤਾਈ।ਜਾਗੇ ਪ੍ਰਭੂ ਭੋਰ ਹੈ ਆਈ। ਕਰਿ ਇਸ਼ਨਾਨ ਪਢੀ ਮੁਖ ਬਾਨੀ।ਸ਼੍ਰੀਕਰਤਾਰ ਸਿਫਤ ਮਹਿੰ ਸਾਨੀ[3]॥੬॥ 'ਲਖ ਪਾਤਾਲ ਲੱਖ ਆਕਾਸ਼'। ਇਹ ਜਬ ਸ਼ਬਦ ਪਢਯੋ ਸੁਖਰਾਸ। ਏਕ ਮੁਰੀਦ ਪੀਰ ਕੋ ਆਯੋ। ਹਿਤ ਮੱਜਨ ਕੇ ਜਲ ਜਿਹ ਥਾਯੋ ॥ ੭ ॥ ਸੁਨਯੋ ਸ਼ੂਨ ਮਹਿੰ ਇਹ ਪਦ ਤਾਂਹੀ। ਬਿਸਮ ਰਹਯੋ ਅਪਨੇ ਮਨ ਮਾਂਹੀ†।–ਇਹੁ ਕਯਾ ਕੁਫਰ ਬਕਤਿ ਹੈ[4] ਕੋਈ। ਕਹਯੋ ਕੁਰਾਨ ਕਿਤਾਬ ਨ ਸੋਈ–॥ ੮ ॥

---

[1]ਸੁੰਦਰ, ਰਸੀਲੀ। [2]ਹੰਕਾਰ ਨਾਸ਼ ਕਰਨ ਲਈ। [3]ਮਿਲੀ ਹੋਈ। [4]ਕਹਿੰਦਾ ਹੈ।

*ਦੇਖੋ ਇਸੇ ਅਧਯਾਯ ਦੇ ਅੰਕ ੬੮ ਦੀ ਹੇਠਲੀ ਟੂਕ।

†ਇਸ ਗਲ਼ ਤੇ ਅਸਚਰਜ ਕਰਨਾ ਨਹੀਂ ਚਾਹੀਦਾ ਕਿ ਪੰਜਾਬੀ ਦੀਆਂ ਇਹ ਤੁਕਾਂ ਬਗ਼ਦਾਦ ਦੇ ਆਦਮੀ ਨੇ ਕੀਕੂੰ ਸਮਝ ਲਈਆਂ। ਬਗ਼ਦਾਦੀ ਫਕੀਰਾਂ ਦੇ ਚੇਲੇ ਹਿੰਦ ਵਿਚ ਅਨੇਕਾਂ ਸਨ ਤੇ ਹਨ, ਤੇ ਓਹ ਜ਼ਜ਼ਾਰਤ ਨੂੰ ਜਾਂਦੇ ਸਨ,ਤਾਂਤੇ ਪੀਰ ਜੀ ਦਾ ਹਿੰਦੀ ਜਾਣਨਾ ਮੁਸ਼ਕਲ ਗਲ਼ ਨਹੀਂ ਹੈ, ਤੇ ਯਾ ਕਿਸੇ ਹਿੰਦੀ ਮੁਰੀਦ ਨੇ ਸੁਣ ਸਮਝ ਕੇ ਪੀਰ ਨੂੰ ਜਾ ਦੱਸੀਆਂ ਹਨ।

ਤਰਕ ਕਰਤਿ ਅਸ ਗਯੋ ਸਮੀਪਾ। ਜਹਿੰ ਬੈਠੇ ਬੇਦੀ ਕੁਲਦੀਪਾ। ਤਿਹ ਛਿਨ ਗਾਨ ਲਗਯੋ ਮਰਦਾਨਾ। ਵਾਇ[1] ਰਬਾਬ, ਸਿਫਤ ਭਗਵਾਨਾ ॥੯॥ ਖਰੋ ਹੋਇ ਸੁਨਿ ਕੈ ਚਿਰ ਤਾਈਂ। ਗਮਨਯੋ ਬਹੁਰ ਪੀਰ ਨਿਜ ਥਾਈਂ। ਅਵਸਰ ਪਾਇ ਸੁ ਬੂਝਨ ਕੀਨਾ। 'ਹਜ਼ਰਤ! ਸੁਨਹੁ ਕੁਫਰ ਇਕ ਪੀਨਾ[2] ॥੧੦॥ ਹਿੰਦੁ ਫਕੀਰ ਵਹਿਰ ਹੈ ਬੈਸਾ। ਬਕਯੋ ਬਕਾਉ[3] ਕੁਫਰ ਤਿਨ ਐਸਾ। ਚੌਦਾਂ ਤਬਕ ਕੁਰਾਨ ਬਤਾਏ। ਏਤੇ ਹੀ ਤੁਮ ਆਪ ਸੁਨਾਏ ॥੧੧॥ ਤਿਸਨੈ ਲੱਖ ਅਕਾਸ਼ ਪਤਾਲੇ। ਬਹੁਰ[4] ਨ ਓਰਕ ਥਕ ਰਹਿ ਭਾਲੇ। ਸੁਨਿਕੈ ਅਚਰਜ ਮੁਝ ਮਨ ਆਵਾ। ਸਹਯੋ ਨ ਜਾਇ ਜੁ ਤਾਂਹਿ ਸੁਨਾਵਾ ॥੧੨॥ ਲਿਖਯੋ ਖਿਲਾਫ[5] ਕੁਰਾਨ ਦਰਮਯਾਨ[6]। ਕੂਰੋ ਕਿਧੌਂ ਫਕੀਰ ਅਜਾਨ। ਇਕ ਤੋ ਇਹ ਤਿਨ ਕਹਯੋ ਅਚੰਭਾ। ਦੂਸਰ ਕੀਨ ਰਾਗ ਪ੍ਰਾਰੰਭਾ[7] ॥੧੩॥ ਤੁਮਨੇ ਸਗਰੇ ਦੇਸ਼ ਮਝਾਰੀ। ਕਰਨ ਸਰੋਦ ਕੀਨ ਹਟਕਾਰੀ। ਜੇ ਸਮੀਪ ਹੁਇ ਆਇਸੁ ਭੰਗਾ। ਅਹੈਂ ਦੂਰ ਸੋ ਕਰੈਂ ਨਿਸ਼ੰਗਾ ॥੧੪॥ ਦਿਨਪ੍ਰਤਿ ਤੇਜ ਹੋਇ ਲਘੁਜਾਈ। ਜੇ ਨ ਤਿਦਾਰਕ[8] ਦਿਹੁ ਤਿਸਤਾਈ*। ਇਸ ਫਕੀਰ ਨੇ ਕੁਫਰ ਉਚਾਰਾ। ਲਾਇਕ ਹੈ ਸਜ਼ਾਇ ਇਹੁ ਭਾਰਾ ॥੧੫॥ ਜੌ ਇਸ ਕੌ ਬਰਜਹੁ[9] ਨਹਿੰ ਅਬਹੀ। ਮੁਸਲਮਾਨ ਕਾਫਰ ਹੈਂ ਸਭਿਹੀ। ਦਸਤਗੀਰ ਸੁਨਿ ਕੈ ਅਸ ਝੇਰਾ। ਮਨ ਮੈਂ ਕੀਨੋ ਕ੍ਰੋਧ ਘਨੇਰਾ ॥੧੬॥ ਆਇਸੁ ਸਗਰੇ ਨਗਰ ਪਠਾਈ। 'ਸੰਗ ਸਾਰ[10] ਤਿਸ ਕਰੀਐ ਜਾਈ। ਸਭਿ ਚਲਿ ਜਾਹੁ ਨ ਲਾਵਹੁ ਦੇਰਾ। ਹੁਕਮ ਭੰਗ ਕੀਨੋ ਤਿਨ ਮੇਰਾ ॥੧੭॥ ਹੈ ਹਦੂਰ ਜਿਨਿ ਕੀਨ ਢਿਠਾਈ[11]। ਦੂਰ ਭਏ ਤੇ ਕਸ ਛਰਪਾਈ। ਇਹ ਬਗ਼ਦਾਦ ਜੁ ਥਾਨ ਮਹਾਨਾ। ਤੁਰਕਾਨੇ ਕੋ ਬਡੋ ਟਿਕਾਨਾ ॥੧੮॥ ਜੇ ਕਰਿ ਇਹਾਂ ਅਵੱਗਯਾ ਹੋਈ। ਪੁਨ ਮਿਰਯਾਦ ਰਖੈ ਨਹਿੰ ਕੋਈ'। ਦਸਤਗੀਰ ਕੀ ਆਇਸੁ ਪਾਏ। ਬਾਲਕ ਬੂਢੇ ਤਰੁਨੇ[12] ਧਾਏ ॥੧੯॥ ਇਕ ਇਕ ਪਾਹਨ ਸਭਿ ਕਰ ਲੀਨਾ। ਚਲਿਨ ਲਗੇ ਬਡ ਰੌਰਾ ਕੀਨਾ। ਸ਼੍ਰੀ ਨਾਨਕ ਸੁਨਿ ਕੈ ਤਿਹ ਕਾਲਾ। ਊਚੀ ਦੀਨੀ ਬਾਂਗ ਬਿਸਾਲਾ ॥੨੦॥ 'ਨਿਰੰਕਾਰ ਸਤਿ ਸ੍ਰੀ ਅਕਾਲ।

---

[1]ਵਜਾਇਕੇ। [2]ਭਾਰੀ। [3]ਕਹਿਆ ਹੈ ਬੋਲ। [4]ਫਿਰ। [5]ਉਲਟ। [6]ਕੁਰਾਨ ਦੇ ਵਿਚ। [7]ਅਰੰਭ ਕੀਤਾ ਹੈ। [8]ਪਰਬੰਧ, ਸਜ਼ਾ ਦੇਣੀ, ਰੋਕ ਕਰਨੀ। [9]ਰੋਕੋਗੇ। [10]ਵੱਢੋ ਮਾਰ ਮਾਰ ਕੇ ਜਾਨੋਂ ਮਾਰ ਦੇਣਾ, ਅਰਬੀ ਰੂਮੀ ਦੇਸਾਂ ਦੀ ਇਕ ਸਜ਼ਾ ਸੀ। [11]ਢੀਠਤਾ। [12]ਜੁਵਾਨ।

*—ਤੁਮਨੇ.....ਤੋਂ.....ਤਿਸ ਤਾਂਈ—ਤਕ ਦੀ ਥਾਂ ਕੇਵਲ ਦੋ ਤੁਕਾਂ ਵਿਚ ਪਾਠਾਂਤਰ ਇਉਂ ਹੈ:—ਤੁਮਨੇ ਸਭੀ ਤੋਰ ਸਮਝਾਈ, ਕਰਨ ਸਰੋਦ ਦੀਨ ਹਮ ਨਾਹੀਂ।

ਗੁਰਬਰ ਏਕੰਕਾਰ ਕ੍ਰਿਪਾਲਾ[1]। ਸੁਨਿ ਕਰਿ ਬਾਂਗ ਸਰਬ ਨਰ ਨਾਰੀ। ਸੁੰਨ-ਮੁੰਨ[1] ਹੋਏ ਇਕ ਵਾਰੀ॥੨੧॥ ਜਬਹਿ ਬਿਲੋਕੀ ਅਜ਼ਮਤ ਪੀਨਾ[2]। ਆਪਹਿ ਪੀਰ ਪਯਾਨੋ ਕੀਨਾ। ਮਾਨਵ ਬ੍ਰਿੰਦ ਲਿਏ ਨਿਜ ਸੰਗਾ। ਜੀਤਨ ਆਯੋ ਰਿਦੈ ਉਮੰਗਾ॥ ੨੨॥ ਨਿਜ ਅਜ਼ਮਤ ਜੜਤਾ ਸਭਿ ਕੇਰੀ[3]। ਦਸਤਗੀਰ ਹਰਿ ਦੀ[4] ਬਿਨ ਦੇਰੀ। ਗਰਬ ਚਲਾ ਜਹਿੰ ਸੁਮਤਿਨਿਕੇਤੂ[5]। ਭਾਨੁ ਤੇਜ ਹਰਿ ਚਹਿ ਖੱਦਜੋਤੂ[6]॥ ੨੩॥ ਸਭਿ ਇਕਬਾਰ ਅਏ ਚਉਫੇਰੇ। ਹਿਤ ਮਾਰਨ ਕਿਯ ਭੁਜਾ ਉਚੇਰੇ। ਇਕ ਇਕ ਪਾਹਨ ਸਭਿ ਕਰ ਮਾਂਹੀ। ਅਨ ਗਨ ਮਾਨਵ ਗਿਨਤੀ ਨਾਂਹੀ॥੨੪॥ ਜਬ ਮਨ ਬਿਖੈ ਚਹਿਤ ਸਭਿ ਮਾਰਾ। ਤਿਹ ਛਿਨ ਸ਼੍ਰੀ ਪ੍ਰਭੁ ਕੀਨ ਹੁੰਕਾਰਾ[7]। ਠਾਂਢੀ ਰਹੀ ਉਚੇਰੀ ਬਾਹੈਂ। ਉਤ-ਰਹਿੰ ਤਰ ਨ,ਉਤਾਰਨੋ ਚਾਹੈਂ[8]॥ ੨੫॥ ਕਾਸ਼ਟ[9] ਕੇ ਸਮਾਨ ਸੋ ਗਾਢੀ[10]। ਬਿਸਮ ਰਹੇ ਸਭਿ, ਪੀਰਾ ਬਾਢੀ[11]। ਦਸਤਗੀਰ ਅਪਨੀ ਤਿਹ ਕਾਲਾ। ਕਰਾਮਾਤ ਕਰਿ ਰਹਨੋ ਬਿਸਾਲਾ॥ ੨੬॥ ਕਛੂ ਨ ਲਗੀ ਰਹਨੋ ਪਚਿ-ਹਾਰੀ[12]। ਮਨ ਜਾਨੇ ਅਪਨੇ ਤੇ ਭਾਰੀ। ਜਿਉਂ ਉਡ[13] ਅਲਪ[14] ਸੁ ਕਰੈ ਮਜੇਜਾ[15]। ਸਵਿਤਾ[16] ਕੋ--ਦਬਾਇ ਦਿਉਂ--ਤੇਜਾ॥ ੨੭॥ ਤਨਕ ਬਘੂਰਾ[17] ਉਰ ਗਰਬਾਯੋ। ਸਬਲ[18] ਅੰਧੇਰੀ ਸਨਮੁਖ ਜਾਯੋ। ਤਿਉਂ ਕਰਿ ਗੁਨਹਿ[19]--ਨ ਜੀਤਨੋ ਜਾਈ[20]। ਅਬ ਬੋਲਨ ਮਹਿੰ ਦੇਉਂ ਹਰਾਈ--॥੨੮॥ ਅਸ ਬਿਚਾਰਿ ਕੈ ਗਯੋ ਸਮੀਪਾ। ਬੈਠਨੋ ਜਹਿੰ ਬੇਦੀ ਕੁਲਦੀਪਾ। ਕਹਿਤਿ ਭਯੋ"ਤੂੰ ਕੁਫਰ ਅਲਾਵਾ।ਕੋ ਹੈਂ ਤੂੰ ਕਿਹ ਤੇ ਚਲਿ ਆਵਾ?॥੨੯॥ ਕਰਾਮਾਤ ਕਰਿ ਬਡੀ ਦਿਖਾਈ। ਲਖ ਪਤਾਲ ਨਭ[21] ਖਬਰ ਸੁਨਾਈ।ਪੁਨ ਸਰੋਦ[22] ਮਨ ਚੰਚਲ ਕਰਈ। ਸੋ ਗਾਵਨ ਕੇ ਕਿਉਂ ਅਨੁਸਰਈ?॥੩੦॥ ਬੇਮਿਰਜਾਦ ਦੁਊ ਤੈ ਕੀਨਾ। ਯਾਂਤੇ ਹਮ ਦਰਵੇਸ਼ ਨ ਚੀਨਾ। ਇਨ ਕੇ ਉੱਤਰ ਆਪ ਉਚਾਰਹੁ ਨਤੁਰ[23] ਦੇਸ਼ ਤੇ ਵਹਿਰ ਸਿਧਾਰਹੁ"॥੩੧॥ ਰੀਜਨ

[1]ਮੂਰਛਿਤ। [2]ਤਕੜੀ। [3]ਆਪਣੀ ਕਰਾਮਾਤ ਨਾਲ ਮੂਰਛਾ ਮਾਰਿਆਂ ਦੀ। [4]ਦੂਰ ਕਰ ਦਿੱਤੀ। [5]ਭਾਵ ਗੁਰੂ ਜੀ। [6]ਦੂਰ ਕਰਨਾ ਚਾਹੇ ਟਟੈਣਾ। [7]ਹੁੰਕਾਰਾ ਮਾਰਿਆ। [8]ਹੇਠ ਨਹੀਂ ਉਤਰਦੀਆਂ, ਉਤਾਰੀਆਂ ਚਾਹੁੰਦੇ ਹਨ। [9]ਲਕੜੀ। [10]ਤਕੜੀ (ਅ) ਗਾਡੀ=ਗਡੀ ਗਈ। [11]ਪੀੜ ਵਧੀ। [12]ਥੱਕ ਕੇ ਹਾਰ ਗਿਆ। [13]ਤਾਰਾ। [14]ਤੁੱਛ। [15]ਅਹੰਕਾਰ [ਨਿਜ਼ਾਮ]। [16]ਸੂਰਜ ਦੇ ਤੇਜ ਨੂੰ। [17]ਛੋਟਾ ਜਿਹਾ ਵਾਵਰੋਲਾ। [18]ਬਲਵਾਨ। [19]ਸੋਚਦਾ ਹੈ। [20](ਗੁਰੂ) ਨਹੀਂ ਜਿਤਿਆ ਜਾਂਦਾ। [21](ਲੱਖ) ਅਕਾਸ਼। [22]ਰਾਗ [ਫਾ:, ਸਰੋਦ]। (ਅ) [ਸੰਸ:,ਸ੍ਰੁਰੋਦਯ= ਇਕ ਪ੍ਰਕਾਰ ਦਾ ਸਾਜ਼ ਜੋ ਸਤਾਰ ਵਾਂਙੂ ਟੁਨਕਾਰ ਦੇਕੇ ਵਜਦਾ ਹੈ]। [23]ਨਹੀਂ ਤੁਂ।

ਗਰਬ[1] ਗੁਰੂ ਗੁਨਖਾਨੀ । ਦਸਤਗੀਰ ਸੰਗ ਭਾਖੀ ਬਾਨੀ । 'ਜਿਹ ਸਰੋਦ ਕੀ ਨਿੰਦ ਉਚਾਰੀ। ਤਿਹ ਕੀ ਰੀਤਿ ਸੁਨੋ ਸੁਖਕਾਰੀ ॥੩੨॥ ਸ਼੍ਰੀ ਕਰਤਾਰ ਸਿਫਤ ਮਹਿੰ ਗਾਵੈਂ। ਬਸ ਜੈਹੈ ਮਨ ਬਹੁਰ ਕਮਾਵੈਂ। ਸੁਨਹਿੰ ਰਾਗ ਰਸ ਲੇਵਨ ਕਾਰਨ। ਹੈ ਤਿਸ ਮਹਿੰ ਹਰਿ ਨਾਮ ਉਚਾਰਨ ॥ ੩੩ ॥ ਹਿਰਦੇ ਹੁਲਸਾਵਹਿੰ ਜੱਗਜਾਸੀ। ਰਚਹਿੰ ਸੰਗ ਸ਼੍ਰੀ ਪ੍ਰਭੂ ਅਬਿਨਾਸ਼ੀ। ਕਲਿ ਮਹਿੰ ਹੋਤਿ ਉਪਾਇ ਨ ਔਰੇ। ਕੀਰਤਿ[2] ਕਰਿ ਇਉਂ ਤਰਹਿੰ ਕਰੋਰੇ[3] ॥ ੩੪ ॥ ਯਾਂਤੇ ਰਾਗ ਰੀਤਿ ਹਮ ਕੀਨੀ। ਰਸ ਹਿਤ, ਸਿਫਤ ਜਾਇ ਮਤਿ ਭੀਨੀ[4]। ਕਹਯੋ ਜੁ ਤੁਮ-ਚੰਚਲ ਮਤਿ ਕਰਿਹੀ। ਬਿਸ਼ੈ ਬਿਖੈ ਮਨ ਕੋ ਸੰਚਰਿਹੀ[5]-॥੩੫॥ ਸੋ ਤੋ ਕਾਮਚੇਸ਼ਟਾ ਮਾਂਹੀ। ਕਰਹਿੰ ਸਰੋਦ[6] ਸਿ ਨਰਕ ਸਿਧਾਹੀਂ।ਅਬ ਦੂਸਰ ਉੱਤਰ ਸੁਨਿ ਕਾਨੇ।ਚੌਦਹਿੰ ਤਬਕ ਕੁਰਾਨ ਬਖਾਨੇ[7] ॥ ੩੬ ॥ ਤਿਸ ਕੋ ਕਰਨਹਾਰ ਹੈ ਜੋਊ[8]। ਤਾਂਕੋ ਚੌਦਹਿੰ ਕੀ ਸੁਧ ਹੋਊ। ਲਾਖਨ ਕੀ ਸੁਧ ਜਿਨ ਕਉ ਹੋਈ।ਤੇਤੀ ਭਨੈਂ*,ਨ ਝੂਠ ਬਗੋਈ[9] ॥੩੭॥ ਲਾਖਨ ਪਰੈ[10], ਨ ਓਰਕ[11] ਕੋਈ। ਬੇਸ਼ੁਮਾਰ ਸਾਹਿਬ ਹੈ ਸੋਈ'। ਦਸ-ਭਗੀਰ ਸੁਨਿ ਸਾਚ ਨ ਮਾਨੀ। ਹੇਤੁ ਬਿਲੋਕਨ ਬੋਲਨੋ ਬਾਨੀ॥੩੮॥ 'ਕਹੇ ਪ੍ਰਤੀਤ ਨ ਆਵਹਿ ਮੋਕਉ। ਦਿਹੁ ਦਿਖਾਇ ਜੇ ਹੈ ਸੁਧ ਤੋਕਉ। ਸੁਤ ਮੇਰੇ ਕੋ ਸੰਗ ਲਿਜਾਵਹੁ। ਜਿਤੀ ਪਹੁੰਚ ਹੈ ਤਿਤੇ ਦਿਖਾਵਹੁ' ॥ ੩੯ ॥ ਸੁਨਿਕੈ ਤਿਹ ਛਿਨ ਸ਼੍ਰੀ ਜਗਨਾਥਾ। ਤਿਹ ਕੋ ਗਹਯੋ ਹਾਥ ਮਹਿੰ ਹਾਥਾ। ਕਹਯੋ ਕਿ 'ਲੋਚਨ ਮੂੰਦਹੁ ਦੋਈ।ਚਹਉ ਜੁ ਦੇਖਿ ਲੇਉ ਅਬ ਸੋਈ'॥੪੦॥ਮੂੰਦ੍ਰਿਤ[12] ਨੈਨ ਕਿਯੇ ਤਿਨ ਜਬਹੀ। ਅਪਰ ਅਕਾਸ਼ ਦਿਖਾਯੋ ਤਬਹੀ। ਕਿਤਿਕ ਦਿਵਸ ਤਿਹ ਬੀਚ ਬਿਹਾਰੇ[13]।ਬਹੁਰ ਔਰ ਨਭ ਮਾਂਹਿ ਪਧਾਰੇ ॥੪੧॥ ਤਿਹ ਕੋ ਦੇਖਿ ਕਿਤਿਕ ਦਿਨ ਮਾਂਹੀ। ਆਨਿ ਅਕਾਸ਼ ਪਿਖਾ ਪੁਨ ਜਾਹੀ[14]। ਇਸ ਬਿਧਿ ਸੋਂ ਬਹੁ ਬਰਖ ਬਿਤਾਏ।ਲਾਖ ਅਕਾਸ਼ ਤਾਂਹਿ ਦਿਖਰਾਏ॥੪੨॥ਬਹੁਰੋ ਗਏ ਪਤਾਲਨ ਮਾਂਹੀ। ਪ੍ਰਿਥਮੇ ਏਕ ਦਿਖਾਵਾ ਤਾਂਹੀ। ਕਿਤਿਕ ਦਿਨਨ ਲੌ ਫਿਰ ਕਰਿ ਸਾਰੇ।ਬਹੁਰੋ ਦੁਤਿਯ ਪਤਾਲ ਪਧਾਰੇ॥੪੩॥ਸੋ ਨੀਕੀ ਬਿਧਿ

---

[1]ਨਾਸ਼ ਕਰਨ ਵਾਲੇ ਹੰਕਾਰ ਦੇ। [2]ਕੀਰਤਨ। [3]ਤਰਦੇ ਹਨ ਕਰੋੜਾਂ ਹੀ। [4]ਰਸ ਲਈ (ਪਰਮੇਸ਼ੁਰ ਦੀ) ਸਿਫਤ ਵਿਚ ਜਾਂਦੀ ਹੈ ਬੁੱਧੀ ਭਿੱਜ।[5]ਲਗਾਉਂਦਾ ਹੈ।[6]ਰਾਗ। [7]ਕੁਰਾਨ (ਨੇ)ਕਹੇ ਹਨ। [8]ਭਾਵ ਕੁਰਾਨ ਦਾ ਕਰਤਾ ਜੋ ਹੈ। [9]ਝੂਠ ਨਹੀਂ ਕਹਿੰਦੇ। [10]ਲੱਖਾਂ ਤੋਂ ਭੀ ਪਰੇ ਹੈ। [11]ਅੰਤ। [12]ਬੰਦ। [13]ਬਿਚਰੇ। [14]ਜਾਕੇ। *ਪਾ:-ਤੇਤੀ ਭਨੀ।

ਦੀਨ ਦਿਖਾਏ। ਪੁਨ ਭੀਜੇ ਮਹਿ ਰੋ ਜਗ ਸਾਈਂ।ਇਸ ਬਿਧਿ ਸੋਂ ਜੇ ਲਾਖ ਪਤਾਲਾ । ਸਰਬ ਦਿਖਾਏ ਭਾਂਹਿ ਕ੍ਰਿਪਾਲਾ॥੪੪॥ਬਹੁਤ ਬਰਖ ਲਗ ਕਾਲ ਬਿਤਾਯੋ। ਬਿਚਰਤਿ ਪੀਰ ਤਾਤਅਕੁਲਾਯੋ[1]। ਹਾਥ ਬੈਂਦਿਕੈ ਗੁਰੂ ਅਗਾਰੀ। ਹੁਇ ਅਧੀਨ ਬਹੁ ਬਿਨੈ ਉਚਾਰੀ॥੪੫॥'ਅੰਤ ਨ ਆਵਤਿ ਗੌਨ[2] ਪਤਾਲਾ । ਬਿਚਰਤਿ ਬੀਤ ਗਯੋ ਚਿਰਕਾਲਾ । ਚਲਉ ਆਪਨੇ ਅਬ ਅਸਥਾਨਾ । ਤੁਮ ਖੁਦਾਇ,ਹੌਂ ਲਖਹੁ ਨ ਆਨਾ'॥੪੬॥ਸੁਨਿਕੈ ਸ਼੍ਰੀ ਗੁਰ ਗਿਰਾ ਉਚਾਰੀ । 'ਜਿ ਕਿਛੁ ਚਾਹੁ ਹੈ ਰਿਦੈ ਮਝਾਰੀ । ਦੇਖਹੁ ਔਰ ਅਕਾਸ਼ ਪਤਾਲਾ । ਅੰਤ ਨਹੀ ਕਛੁ,ਰਹੈ ਬਿਸ਼ਾਲਾ ॥ ੪੭ ॥ ਜੋਕਰਿ ਅਕੁਲਾਵਾ ਚਿਤ ਤੋਰਾ । ਚਲਨੋ ਚਹਤਿ ਹੈਂ ਅਪਨੇ ਠੌਰ॥ਤਵ ਪਿਤ ਨਿਸ਼ਾ ਆਵਹਿ ਜੈਸੇ। ਕਾਰਜ ਕਰਹੁ ਆਪ ਅਬ ਤੈਸੇ ॥੪੮ ॥ ਸੰਗਤ ਮਹਿ ਪੰਚਾਂਮਿਤ[3] ਹੋਈ । ਤਹਿਂ ਤੇ ਲੇਕਰਿ ਚਲੀਏ ਸੋਈ'।ਅਸ ਕਹਿ ਗਏ ਜਹਾਂ ਸਤਿ ਸੰਗਤਿ। ਬੈਠੀ ਸੰਤਨ ਕੀ ਸ਼ੁਭ ਪੰਗਤਿ ॥੪੯॥ ਸ਼੍ਰੀ ਗੁਰ ਕੋ ਅਵਲੋਕਾ ਜਬਿਹੀ।ਉਰ ਭਰਿ ਹਰਖ ਉਠੇ ਸਭ ਤਬਹੀ।ਪਦਪੰਕਜ ਪਰ ਬੰਦਨ ਧਾਰੀ।ਬੈਠਾਰੇਪੁਨ ਸਭਾ ਮਝਾਰੀ ॥੫੦॥ ਦੀਪ ਬਾਰਿ[4] ਆਰਤੀ ਉਤਾਰੀ । ਪੂਜਨ ਕੀਨ ਪ੍ਰਸ਼ੰਸ਼[5] ਉਚਾਰੀ । ਕਰਿ ਪੰਚਾਂਮ੍ਰਿਤ ਕੋ ਭਲਿ ਰੀਤੀ। ਕਿਯ ਅਰਦਾਸ ਖਰੇ ਯੁਤ ਪ੍ਰੀਤੀ॥੫੧॥ ਬਹੁਰੋ ਬਾਂਟਿ ਦੀਨ ਸਭਿ ਭਾਈਂ । ਲੀਨ ਪੀਰ ਸੁਤ ਹਰਖ ਬਢਾਈ।ਇਸ ਬਿਧਿ ਬਹੁ ਸੰਗਤਿ ਕੇ ਮਾਂਹੀ । ਫਿਰੇ ਪ੍ਰਭੂ ਦਿਖਰਾਈ ਭਾਂਹੀ ॥ ੫੨ ॥ ਜਬ ਕਚਕੌਲ[6] ਪੂਰ ਤਿਹ ਲੀਨਾ । ਸ਼੍ਰੀ ਗੁਰ ਬਹੁਰ ਪਯਾਨੋ ਕੀਨਾ । ਤਬ ਬਗ਼ਦਾਦ ਦੇਸ਼ ਮਹਿ ਆਏ। ਹੁਤੋ ਪੀਰ ਬੈਠਨੋ ਜਿਹ ਥਾਏਂ ॥੫੩॥ ਬੂਝਨ ਕੀਨ ਪੀਰ ਸੁਤ ਭਾਈਂ । 'ਲਖ ਪਤਾਲ ਨਭ ਦੇਖੇ ਜਾਈ?।ਕੈ ਫਕੀਰ ਨੈ ਝੂਠ ਅਲਾਏ।ਹਟਿ ਕੈ ਤੂਰਨ ਤੁਮ ਚਲਿ ਆਏ' ॥੫੪॥ ਬਿਸਮਨੋ ਦਸਤਗੀਰ ਸੁਤ ਸੁਨਿਕੈ । ਅਤਿਸ਼ੈ ਅਚਰਜ ਕੋ ਮਨ ਗੁਨਿਕੈ । ਕਹਿਨ ਲਗਨੋ 'ਹੇ ਪਿਤਾ!ਸੁਨੀਜੈ।ਇਹੁ ਦਰਵੇਸ਼ ਖ਼ੁਦਾਇ ਲਖੀਜੈ ॥੫੫॥ ਤੁਮ ਤੋ ਕਹਨੋ ਕਿ ਤੂਰਨ ਆਏ । ਕਿਤੇ ਸਹਸ[7] ਹਮ ਬਰਖ ਬਿਤਾਏ । ਲੱਖ ਪਤਾਲ ਅਕਾਸ਼ ਦਿਖਾਏ । ਬਹੁਰੋ ਓਰਕ ਹਾਥ ਨ ਆਏ ॥੫੬॥ ਗਯੋ ਹਾਰ ਅਵਲੋਕਨੋ ਜਬਹੀਂ। ਕਹਿ ਕਰਿ ਮੈਂ ਹਟਿ ਆਵਾ ਤਬਹੀ। ਜਹਿਂ ਕਹਿਂ ਸੰਗਤਿ ਇਨਕੀ ਦੇਖੀ। ਪਦ ਪੂਜਹਿ ਕਰਿ ਪ੍ਰੀਤਿ ਵਿਸ਼ੇਖੀ'॥੫੭॥ਦਸਤਗੀਰ ਸੁਨਿ

[1](ਪੀਰ ਦਾ ਪੁੱਤ੍ਰ) ਵਿਆਕੁਲ ਹੋ ਗਿਆ । [2]ਅਕਾਸ਼ਾਂ ਤੇ । [3]ਕੜਾਹ ਪ੍ਰਸ਼ਾਦਿ । [4]ਦੀਵੇ ਬਾਲਕੇ । [5]ਉਸਤਤਿ । [6]ਠੂਠਾ । [7]ਕਈ ਹਜ਼ਾਰ । (ਅ) ਕਈ ਸਦੀਆਂ । [8]ਜਦ ਦੇਖੇ ।

ਅਦਭੁਤ ਬਾਨੀ॥ਬਿਸਮ ਰਹਯੋ–ਕਛੁ ਜਾਤਿ ਨ ਜਾਨੀ। ਇਹ ਠਾਂ ਘਟਿਕਾ[1] ਬੀਤੀ ਦੋਊ । ਬੈਠੇ ਰਹੇ ਉਠੇ ਨਹਿੰ ਕੋਊ ॥ ੫੯ ॥ ਬਰਖ ਅਗਨ[2]* ਇਹ ਕਹਿਤਿ ਬਿਤਾਏ । ਲਾਖ ਪਤਾਲ ਅਕਾਸ਼ ਦਿਖਾਏ–।ਸਭਿ ਬਿਧਿ ਲਖਿਕੈ ਬਾਤ ਅਸੰਭਾ[3]।ਮਾਨਿ ਰਹਯੋ ਮਨ ਪੀਰ ਅਚੰਭਾ॥੫੯॥ਰਿਦੈ ਬਿਚਾਰ ਕੀਨ ਚਿਰ ਤਾਈਂ ।–ਸਭਿ ਪੀਰਨ ਮਹਿੰ ਮੋਰ ਬਡ਼ਾਈ । ਅਜ਼ਮਤ[4] ਮਾਂਹੀ ਮੋਹਿ ਸਮਾਨਾ॥ ਜਗਤ ਬਿਖੇ ਕੋ ਪਿਖੋਂ ਨ ਆਨਾ॥੬੦॥ਸਭਿ ਹੀ ਆਨ[5]ਮਾਨਿਹੈਂ ਮੋਰੀ । ਦੇਸ਼ ਨਿਵਾਏ ਪਗ ਕਰਿ ਜੋਰੀ । ਮਮ ਅਜ਼ਮਤ[6] ਲੇਸ਼[7] ਨ ਇਸ ਆਗੈ । ਮੇਰੁ[8] ਨਿਕਟਿ ਜਿਉਂ ਰੰਚਕ[9] ਲਾਗੇ ॥੬੧॥ ਇਹੁ ਤੋ ਮਾਨੁਖ ਤਨੁ ਨਹਿੰ ਹੋਈ । ਅਹੈ ਖ਼ੁਦਾਇ ਧਰਯੋ ਤਨ ਸੋਈ। ਇਸ ਕੀ ਸਰਬਰ ਹੋਇ ਨ ਕੋਊ । ਬੰਦਨ ਬਨੈ ਬੰਦਿ ਕਰ ਦੋਊ[10]–॥ ੬੨ ॥ ਅਸ ਬਿਚਾਰਿਕੈ ਪਾਇਨ ਪਰਿਓ॥ਉਰਕੋ ਸਕਲ ਗਰਬਪਰਹਰਿਓ॥ਸਭਿ ਮੁਰੀਦ ਕੋ ਗਿਰਾ ਅਲਾਈ। 'ਪਗ ਲਗ ਲੇਹੁ ਖ਼ਤਾ ਬਖ਼ਸ਼ਾਈ ॥ ੬੩ ॥ ਇਸ ਕੋ ਮਾਨੁਖ ਤਨ ਨਹਿੰ ਜਾਨੋ । ਅਲਹਿ ਖ਼ੁਦਾਇ ਸਰੂਪ ਪਛਾਨੋ'। ਲੋਗਨ ਸੁਨਿ ਨਿਯੋਗ[10] ਨਿਜ ਪੀਰਾ॥ਨਿਸ਼ਚੈ ਜਾਨਯੋ ਗੁਨੀ ਗਹੀਰਾ[11]॥੬੪॥ ਪਾਇਨ ਆਇ ਉਤਾਇਲ ਪਰੇ । ਨਾਨਾ ਬਿਧਿਨਿ ਉਪਾਇਨ[12] ਧਰੇ । ਉਤਰੀ ਅਧੋ[13] ਭੁਜਾ ਸਭਿ ਹੀ ਕੀ । ਭਈ ਅਗਾਰੀ ਬਿਧਿ ਜਿਉਂ ਨੀਕੀ ॥੬੫॥ ਤਿਹ ਛਿਨ ਸ਼ਰਧਾ ਬਧੀ ਮਹਾਨਾ॥ਪੂਜਨ ਲਗਯੋ ਸਰਬ ਤੁਰਕਾਨਾ । ਪ੍ਰਭੁ ਸਭਿ ਕੋ ਦੀਨੋ ਉਪਦੇਸ਼ਾ। 'ਸਤਿਨਾਮ ਸਿਮਰਹੁ ਜਗਤੇਸ਼ਾ ॥ ੬੬ ॥ ਪੱਖ ਬਾਦ ਕੋ ਭੂਲ ਨ ਕਹੀਏ ।

---

[1]ਘੜੀਆਂ । [2]ਅਨਗਿਣਤ । [3]ਅਸੰਭਵ । [4]ਕਰਾਮਾਤ । [5]ਈਨ । [6]ਰਤੀ ਬੀ । [7]ਸੁਮੇਰੁ ਪਰਬਤ । [8]ਕਿਣਕਾ ਰੇਤ ਦਾ । [9]ਨਮਸਕਾਰ ਕਰਨੀ ਬਣਦੀ ਹੈ ਜੋੜਕੇ ਹਥ ਦੋਵੇਂ । [10]ਆਗਜਾ । [11]ਗੁਣਾਂ ਦਾ ਸਮੁੰਦਰ । [12]ਕਈ ਤਰ੍ਹਾਂ ਦੀ ਭੇਟਾ । [13]ਹੇਠ ।

*ਇਹ ਕਿਨਾਯਾ ਦੱਸਦਾ ਹੈ ਕਿ ਕਵਿ ਜੀ ਕਾਲ ਨੂੰ ਸਦਾ, ਅਟੱਲ (Absolute) ਨਹੀਂ ਮੰਨ ਰਹੇ, ਜੋ ਕਿਸੇ ਹਾਲਤ ਕਿਸੇ ਦੇ ਅੰਤਹਕਰਣ ਨੂੰ ਬਰਸਾਂ ਜਾਪਦਾ ਹੈ ਸੋ ਕਿਸੇ ਨੂੰ ਕਿਸੇ ਹਾਲਤ ਘੜੀਆਂ ਜਾਪਦਾ ਹੈ। ਜਿੱਥੇ ਪੀਰ ਦਾ ਪੁੱਤ੍ਰ ਗਿਆ ਸੀ ਉਥੇ ਭੂਤ ਭਵਿੱਖਤ ਵਰਤਮਾਨ ਤ੍ਰੈ ਰੰਗਾਂ ਵਿਚ ਛਿੰਨ ਹੋਇਆ ਕਾਲ ਨਹੀਂ ਸੀ, ਪਰ ਚਿਤ ਬ੍ਰਿਤੀ ਪੀਰ ਪੁੱਤ੍ਰ ਦੀ ਆਪਣੇ ਏਥੋਂ ਦੇ ਤਜਰਬੇ ਮੁਜਬ ਓਥੇ ਬਰਸਾਂ ਬੀਤਦੇ ਗਿਣ ਰਹੀ ਸੀ। ਪਰ ਪੀਰ ਦੀ ਚਿੱਤ ਬ੍ਰਿਤੀ ਨੂੰ ਜੋ ਤ੍ਰੈਕਾਲ ਦੇ ਦੇਸ਼ ਬੈਠਾ ਸੀ ਦੋ ਘੜੀਆਂ ਜਾਪੀਆਂ । ਕਾਲ (ਐਬਸੋਲਯੂਟ) ਸਦਾ, ਅਟੱਲ ਨਹੀਂ ਹੈ । ਇਕ ਉੱਚੀ ਗਣਿਤ ਵਿੱਦਯਾ ਨਾਲ ਹੁਣ ਜਰਮਨ ਦੇ ਇਕ ਪੰਡਿਤ ਆਇਨਸਟੈਨ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ (Space) ਦੀ ਚੌਥੀ ਲਾਂਭ ਹੀ ਆਪਣੇ ਆਪ ਨੂੰ ਏਥੇ 'ਕਾਲ' (Time) ਵਿਚ ਦਿਖਾ ਰਹੀ ਹੈ।

ਇਕ ਖ਼ੁਦਾਇ ਸਭਿ ਬਿਖੈ ਨਿਹਰੀਏ। ਕਰਹੁ ਜਿ ਦਿਢ ਅਸ ਬਿਧਿ ਅਭ੍ਯਾਸਾ। ਪ੍ਰਾਪਤਿ ਹੋਇ ਮੁਕਤਿ ਸੁਖ ਰਾਸਾ'॥੬੭॥ਕਿਤਿਕ ਦਿਵਸ ਗੁਰ ਤਹਾਂ ਗੁਜ਼ਾਰੇ*।ਦੇ ਉਪਦੇਸ਼ ਅਧਿਕ ਨਰ ਤਾਰੇ।ਬਹੁਰ ਗਵਨ ਕੀ ਕੀਨੀ

*ਸਭ ਤੋਂ ਪੁਰਾਣਾ ਪਤਾ ਬਗ਼ਦਾਦ ਸਤਿਗੁਰੂ ਜੀ ਦੇ ਜਾਣ ਦਾ ਭਾਈ ਗੁਰਦਾਸ ਜੀ ਨੇ ਵਾਰ ੧ ਪਉੜੀ ੩੫, ੩੬ ਵਿਚ ਦੱਸਿਆ ਹੈ, ਸਤਿਗੁਰੂ ਜੀ ਨੇ ਬਾਂਗ ਦੇਕੇ ਸਾਰੀ ਨਗਰੀ ਨੂੰ ਸੁੰਨ ਕਰ ਦਿੱਤਾ, ਜਿਸ ਤੋਂ ਹੈਰਾਨਗੀ ਹੋਈ ਤੇ ਪੀਰਾਂ ਨੇ ਆ ਤਕਰਾਰ ਕੀਤੇ। ਹੈਰਾਨੀ ਤੇ ਤਕਰਾਰ ਦੱਸਦੇ ਹਨ ਕਿ ਬਾਂਗ ਸਤਿਗੁਰੂ ਜੀ ਨੇ ਮੁਸਲਮਾਨਾਂ ਵਾਲੀ ਨਹੀਂ ਪਰ ਆਪਣੀ ਦਿੱਤੀ, ਮੁਸਲਮਾਨੀ ਦੇ ਘਰ ਵਿਚ ਤੇ ਮੁਸਲਮਾਨੀ ਪੱਖ ਦੇ ਕੇਂਦਰ ਵਿਚ ਇਹ ਕੁਛ ਕਰਨਾ ਬੜਾ ਅਚਰਜ ਹੈ। ਫਿਰ ਪੀਰ ਨੇ ਆਕੇ ਬਹਿਸ ਕੀਤੀ, ਲੱਖਾਂ ਅਕਾਸ਼ ਪਤਾਲ ਦੇ ਵਿਸ਼ੇ ਉੱਤੇ ਬਹਿਸ ਹੋਕੇ ਪ੍ਰਤੱਖ ਨਜ਼ਾਰੇ ਦਿਖਾ ਕੇ ਬਾਬੇ ਨੇ ਫਤੇ ਪਾਈ। ਇਸੇ ਪੀਰ ਦਾ, ਜਿਸ ਨਾਲ ਬਹਿਸ ਹੋਈ,ਦਸਤਗੀਰ ਪਤਾ ਦਿੱਤਾ ਹੈ। ਦਸਤਗੀਰ ਖ਼ਿਤਾਬ ਸੀ ਅਬਦੁਲ ਕਾਦਰ ਜੀਲਾਨੀ ਦਾ। ਇਸ ਦੇ, ਕਹਿੰਦੇ ਹਨ, ਇਕ ਸੌ ਦੇ ਲਗ ਪਗ ਨਾਮ ਸਨ। ਭਾਈ ਗੁਰਦਾਸ ਜੀ ਦਸਤਗੀਰ ਕਹਿਕੇ ਉਸ ਗਦੀ ਦੇ ਤਿਸ ਵੇਲੇ ਦੇ ਪੀਰ ਵੱਲ ਇਸ਼ਾਰਾ ਕਰ ਰਹੇ ਹਨ। ਇਹ ਗੱਦੀ ਹੁਣ ਤਕ ਬਗ਼ਦਾਦ ਵਿਚ ਹੈ। ਭਾਈ ਮਨੀ ਸਿੰਘ ਜੀ ਦੀ ਸਾਖੀ ਵਿਚ ਇਸ ਬਾਂਗ ਦੀ, ਜੋ ਗੁਰੂ ਬਾਬੇ ਨੇ ਦਿੱਤੀ ਸੀ, ਇਹ ਇਬਾਰਤ ਦੱਸੀ ਹੈ:—'ਗੁਰਬਰ ਅਕਾਲ, ਸਤਿ ਸ੍ਰੀ ਅਤਾਲ, ਚਿਤ ਚਰਨ ਨਾਮ, ਘਰਿ ਘਰਿ ਪ੍ਰਣਾਮ, ਪ੍ਰਭ ਕ੍ਰਿਪਾਲ ਜੋ ਸਰਬ ਜੀਵਾਲ॥'

ਸ੍ਵੀਡਨ ਨਾਰਵੇ ਵਿਚ ਵੱਸਦੇ ਸੰਨਆਸੀ ਸ੍ਰੀ ਆਨੰਦਾ ਚਾਰਯਾ ਨੇ ਆਪਣੀ ਕਿਤਾਬ 'ਸਨੋ ਬਰਡਜ਼' (Snow Bird) ਵਿਚ ਇਕ ਕਵਿਤਾ ਲਿਖੀ ਹੈ, ਜੋ ਉਹ ਲਿਖਦੇ ਹਨ ਕਿ ਬਗ਼ਦਾਦ ਸ਼ਹਿਰ ਦੇ ਬਾਹਰ ਵਾਰ ਇਕ ਮੰਦਰ ਵਿਚ ੯੧੨ ਹਿਜਰੀ ਦੇ ਇਕ ਅਰਬੀ ਦੇ ਖ਼ੁਤਬੇ (Inscription) ਨੂੰ ਪੜ੍ਹਕੇ ਅਸਾਂ ਲਿਖੀ ਹੈ। ਉਸ ਖ਼ੁਤਬੇ ਦੀ ਇਬਾਰਤ ਆਪ ਨੇ ਐਉਂ ਦੱਸੀ ਹੈ:—

> 'ਏਥੇ ਬਚਨ ਕੀਤੇ ਹਿੰਦੂ ਫਕੀਰ ਗੁਰੂ ਨਾਨਕ ਨੇ ਫਕੀਰ ਬੈਲੋਲ ਨਾਲ, ਅਤੇ ਏਹ ਸੱਠ ਸਿਆਲੇ,ਜਦ ਤੋਂ ਕਿ ਗੁਰੂ ਜੀ ਈਰਾਨ(ਇਰਾਕ) ਤੋਂ ਵਾਪਸ ਚਲੇ ਗਏ,ਬੈਲੋਲ ਦੀ ਰੂਹ ਮਾਲਿਕ (ਭਾਵ ਗੁਰੂ ਨਾਨਕ) ਦੇ ਵਚਨਾਂ ਤੇ ਟਿਕੀ ਰਹੀ ਜਿਵੇਂ ਮਧੂ ਭਰੇ ਪਹੁ ਪ੍ਰਕਾਸ਼ ਨਾਲ ਚਮਕੇ ਗੁਲਾਬ ਉੱਤੇ ਸ਼ਹਿਦ ਦੀ ਮੱਖੀ ਟਿਕੀ ਹੁੰਦੀ ਹੈ।'

ਉਸ ਦੇ ਆਪਣੇ ਅੰਗ੍ਰੇਜ਼ੀ ਲਫਜ਼ ਐਉਂ ਹਨ:—

On reading an Arabic Inscription in a Shrine outside the town of Baghdad, dated 912 Hajira.

And ere he left this House of Ignorance he wrote these words upon the stone: "Here spake the Hindu Guru Nanak to Fakir Balol, and for these sixty winters, since the Guru left Iran, the soul of Balol, has rested on the Master's word like a bee poised on a dawn-lit honey-rose".

ਬੈਲੋਲ ਗ਼ਾਲਬਨ ਬੈਲੋਲ ਦਾਨਾ ਦੀ ਗੱਦੀ ਦਾ ਜਾਨਸ਼ੀਨ ਸੀ, ਪਰ ਇਹ ਕੋਈ ਹੋਰ ਬੈਲੋਲ ਹੋਣਾ ਵਧੇਰੇ ਅਗ਼ਲਬ ਹੈ। ਪਰ ਇਸ ਵਿਸ਼ੇ ਪਰ ਖੋਜ ਦੀ ਲੋੜ ਹੈ ਤੇ ਉਸ ਥਾਂ ਦੀ ਭੀ ਖੋਜ ਦੀ ਲੋੜ ਹੈ ਜਿੱਥੇ ਬੈਠਕੇ ਏਸ ਨਾਲ ਬਚਨ ਹੋਏ ਤੇ ਏਹ ਖ਼ੁਤਬਾ ਲਗਾ।

ਖਾਲਸਾ ਸਮਾਚਾਰ ੪ ਜੁਲਾਈ ੧੯੧੮ ਵਿਚ ਲਿਖਿਆ ਹੈ ਕਿ 'ਭਾਈ ਕਰਮ ਸਿੰਘ ਜੀ (ਹਿਸਟੋਰੀਅਨ) ਨੇ ਲੜਾਈ ਤੋਂ ਪਹਿਲਾਂ ਬਗ਼ਦਾਦ ਨੂੰ ਦੇਖਿਆ ਸੀ, ਉਨ੍ਹਾਂ ਨੇ ਅਬਦੁਲ ਕਾਦਰ ਜੀਲਾਨੀ

[ਬਾਕੀ ਟੁਕ ਦੇਖੋ ਅਗ਼ਲੇ ਪੰਨੇ ਦੇ ਹੇਠਾਂ]

ਤਮਾਰੀ। ਨਮਸਕਾਰ ਤਿਹ ਚਰਨ ਹਮਾਰੀ ॥ ੬੯ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਬਗ਼ਦਾਦ ਕੋ ਪ੍ਰਸੰਗ' ਬਰਨਨੰ ਨਾਮ ਚੌਤੀਸਮੋ ਅਧਨਾਯ ॥ ੩੪ ॥

[ਪਿਛਲੇ ਪੰਨ ਦੀ ਬਾਕੀ ਟੁਕ]

ਦੇ ਦਰਵਾਜ਼ੇ ਤੋਂ ਬਾਹਰ, ਜੋ ਸ਼ਹਿਰ ਤੋਂ ਪੂਰਬੋਤਰ ਵੱਲ ਹੈ–ਇੱਥੇ ਗੁਰੂ ਨਾਨਕ ਸਾਹਿਬ ਜੀ ਨੇ ਰਿਹਾਇਸ਼ ਰੱਖੀ ਸੀ–ਦਾ ਪਤਾ ਦਿੱਤਾ ਸੀ।'

ਨਕਸ਼ਾ ਚਾਰ ਦੀਵਾਰੀ

ਸ਼੍ਰੀ ਗੁਰ ਨਾਨਕ ਅਸਥਾਨ ਬਗ਼ਦਾਦ



ਬਗ਼ਦਾਦ ਸਾਮੱਰਾ ਰੇਲਵੇ ਲਾਈਨ ਦੱਖਣ

ਹੁਣ ਬਗ਼ਦਾਦ ਤੋਂ ਪੜਤਾਲ ਕਰਨ ਤੇ ਸਾਨੂੰ ਇਕ ਹੋਰ ਸੁੱਧ ਆਈ ਹੈ ਕਿ ਸ਼ਹਿਰੋਂ ਪੱਛੋਂ ਨੂੰ ਮੀਲ ਕੁ ਦੀ ਵਿੱਥ ਤੇ ਰੇਲਵੇ ਲਾਈਨ 'ਬਗ਼ਦਾਦ ਸਾਮੱਰਾ ਰੇਲਵੇ' ਦੇ ਲਾਗੇ ਇਕ ਨਿਸ਼ਾਨ ਅਜੇ ਤਕ ਕਾਇਮ ਹੈ, ਉਥੇ ਇਕ ਚਾਰ ਦੀਵਾਰੀ ਹੈ। ਜਿਸ ਦੇ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਯਾਦਗਾਰੀ ਥੜ੍ਹਾ ਹੈ। ਜਿਸ ਥੜ੍ਹੇਦੇ ਉਪਰ ਇਕਬਾਰੀਹੈ ਤੇ ਉਸ ਬਾਰੀ ਵਿਚ ਪੱਥਰ ਪਰ ਉਕਰਿਆ ਇਕ ਖੁਤਬਾ ਲਗਾ ਹੋਇਆ ਹੈ। ਉਸ ਚਾਰਦੀਵਾਰੀ ਦੀਸ਼ਕਲ ਇਸਤਰ੍ਹਾਂ ਦੀ ਹੈ

ਇਸ ਵਿਚ ਲਗੇ ਖੁਤਬੇ ਦੀਆਂ ਫੋਟੋ ਕਈ ਸੱਜਣ ਲਿਆਏ ਹਨ ਜੋ ਠੀਕ ਪੜ੍ਹੀਆਂ ਨਹੀਂ ਜਾਂਦੀਆਂ, ਅਸਾਂ ਨੇ ਇਸ ਦੀ ਤਾਜ਼ੀ ਫੋਟੋ ਤੇ ਨਕਲ ਬਗ਼ਦਾਦ ਤੋਂ ਮੰਗਾਈ ਹੈ। ਇਹ ਖੁਤਬਾ ਰਲੀ ਹੋਈ ਤੁਰਕੀ ਤੇ ਅਰਬੀ ਜ਼ਬਾਨ ਵਿਚ ਹੈ, ਇਸ ਖੁਤਬੇ ਦੀ ਇਬਾਰਤ ਦਾ ਉਰਦੂ ਤਰਜਮਾ ਇਹ ਹੈ:–

(ਜਬ) ਮੁਰਾਦ ਨੇ ਦੇਖੀ ਗਿਰੀ ਹੁਈ ਹਜ਼ਰਤ ਰੱਬਿ ਮਜੀਦ 'ਬਾਬਾ ਨਾਨਕ ਔਲੀਆ ਅੱਲਾ' ਕੀ ਇਮਾਰਤ ਤੋ ਨਈ ਅਪਨੇ ਹਾਥੋਂ ਕੀ ਮਦਦ ਸੇ ਬਨਾਈ ਤਾਕਿ ਤਾਰੀਖ ਕੇ ਤੌਰ ਪਰ ਪੁਸ਼ਤ ਦਰ ਪੁਸ਼ਤ ਕਾਇਮ ਰਹੇ ਔਰ ਉਸ ਕੇ ਨੇਕ ਬਖ਼ਤ ਮੁਰੀਦ ਕਾ ਸ਼ਾਬ ਜਾਰੀ ਰਹੇ। ਸੰਨ ੯੧੭ ਹਿ:।

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠਾਂ]

੩੫. [ਗੁਰ ਜਸ ਪ੍ਰਤਾਪ। ਮਰਦਾਨੇ ਦਾ ਅੰਤ, ਅਚਲ ਵਟਾਲੇ, ਸੱਜਣ, ਸ਼ਹਜ਼ਾਦਾ]

ਦੋਹਰਾ ॥ ਸ਼੍ਰੀ ਗੁਰ ਜਸ ਕਮਲਨ ਬਨੀ ਮਨ ਕਰਿ ਭੌਰ ਲੁਭਾਇ।
ਨਿਸ ਦਿਨ ਬਿਚਰਹੁ ਤਾਸ ਮਹਿੰ ਗਤਿ ਸੁਗੰਧਿ ਸ਼ੁਭ ਪਾਇ ॥੧॥

{ਬਨੀ=ਬਨ ਵਰਗੀ, ਬਨ ਦਾ ਹਿੱਸਾ, ਬਾਗ਼, ਬਗ਼ੀਚੀ। ਗਤਿ=ਮੁਕਤੀ।}

[ਪਿਛਲ ਪੰਨੇ ਦੀ ਬਾਕੀ ਟੂਕ]

ਇਸ ਅਰਬੀ ਤੁਰਕੀ ਖ਼ੁਤਬੇ ਦੀ ਫੋਟੋ ਇਹ ਹੈ:–



ਇਸ ਦੇ ਉਪਰ ਦਿਤੇ ਤਰਜਮੇ ਪਰ ਵੀ ਕੁਛ ਰਾਇ ਦਾ ਫ਼ਰਕ ਹੈ*।

[ਬਾਕੀ ਟੂਕ ਦੇਖੋ ਅਗਲੇ ਪੰਨੇ ਤੇ ਹੈ]

*ਇਸ ਤੋਂ ਅਗਲੇ ਵਿਸ਼ੇਸ਼ ਖੋਜ ਕਰਨ ਤੇ ਪਤਾ ਲੱਗਾ ਹੈ ਕਿ ਇਕ ਤਰਜਮਾਂ ਹੋਰ ਇਸੇ ਖ਼ਤਬੇ ਦਾ ਅਹੁੰ ਹੈ:— ਦੇਖੀ ਜਿਸ ਨੇ ਹਜ਼ਰਤ ਬਾਬਾ ਨਾਨਕ ਫ਼ਕੀਰ ਦੀ ਚਰਨਾਹ ਰੱਬ ਮਸੀਦ ਨੇ ਉਸ ਨੂੰ ਉਸ ਦੇ ਦਿਲ ਦੀ ਮੁਰਾਦ ਦਿੱਤੀ ਤੇ ਸੱਤਾਂ (ਅਸਮਾਨਾਂ ਦੇ ਫ਼ਰਿਸ਼ਤਿਆਂ ਨੇ ਉਸ ਦੀ) ਮਦਦ ਕੀਤੀ, ਤੇ ਇਹ ਉਸ (ਇਮਾਰਤ) ਦੀ ਤਾਰੀਖ਼ ਨਿਕਲੀ ਕਿ "ਏਸ ਦਾ ਚਸ਼ਮਾ (ਆਪਣੇ) ਨੇਕ ਵਖ਼ਤ ਮੁਰੀਦਾਂ ਲਈ ਜਾਰੀ ਕਰ ਦਿੱਤਾ।" ਤੇ ਇਕ ਹੋਰ ਤਰਜਮਾਂ ਐਉਂ ਹੈ:—
ਜਿਸ ਹਜ਼ਰਤ ਰੱਬ ਮਸੀਦ ਨੇ ਕਿਵੇਂ ਮੁਰਾਦ ਪੂਰੀ ਕੀਤੀ ਕਿ ਬਾਬੇ ਨਾਨਕ ਦੀ ਇਮਾਰਤ ਅੱਚਣਚੇਤ ਨਵੀਂ ਥਟ ਚਲੀ ਸੱਤਾਂ ਪੀਰਾਂ ਨੇ ਮਦਦ ਕੀਤੀ ਤੇ ਇਹ ਇਸ ਦੀ ਤਾਰੀਖ਼ ਨਿਕਲੀ ਕਿ (ਉਸ ਦੇ) "ਨੇਕ ਵਖ਼ਤ ਮੁਰੀਦ ਦੀ ਰਜ਼ਾਮੰਦ ਨਾਲ ਧਰਤੀ ਤੇ ਪ੍ਰਸ਼ਨਚੀਕ ਬਾਂ ਕਾਇਮ ਹੋ ਗਈ।"

ਇਸ ਖ਼ੁਤਬੇ ਦੀ ਇਬਾਰਤ ਅਰਬੀ ਜ਼ਾਨਸੀ ਤੇ ਤੁਰਕੀ ਮਿਲੀ ਹੋਈ ਹੋਣ ਕਰਕੇ ਅਰਥ ਕਰਨ ਵਿਚ ਹਾਲੀ ਵਿੱਥਤ ਪੈਸ਼ ਆਉਂਦੀ ਹੈ, ਇਸ ਦੀ ਤੀਜੀ ਸਤਰ ਦਾ ਪਾਠ ਹੈ: 'ਯਦੀ ਲਰ ਇਮਦਾਦ ਐਦੁਹ ਕਿਲਦੀ ਕਿ ਤਾਰੀਖ਼ਨਾ"। ਇਸ ਦੇ ਮੱਢਲਾ ਪਦ 'ਯਦੀ' ਤੁਰਕੀ ਹੈ ਤੇ ਅਰਥ ਇਸ ਦਾ 'ਸੱਤ' ਹੈ ਤੇ 'ਸੱਤਾਂ ਨੇ ਮਦਦ ਕੀਤੀ' ਦਾ ਭਾਵ ਅਰਥ ਕਈ ਲੋਂਦੇ ਹਨ ਕਿ ਸੱਤਾਂ ਪੀਰਾਂ ਨੇ ਮਦਦ ਕੀਤੀ', ਯਾ 'ਸੱਤਾਂ ਅਸਮਾਨਾਂ ਦੇ ਫ਼ਰਿਸ਼ਤਿਆਂ ਨੇ ਮਦਦ ਕੀਤੀ', ਯਾ 'ਸੱਤਾਂ ਸ਼ਿਮੀਆਂ ਤੇ ਸੱਤਾਂ ਅਸਮਾਨਾਂ ਨੇ ਮਦਦ ਕੀਤੀ'।

ਇਸੇ ਸਤਰ ਦੇ ਅੰਤਲੇ ਪਦ ਤਾਰੀਖ਼ਨਾ ਤੋਂ ਪਤਾ ਲਗਦਾ ਹੈ ਕਿ ਅਗਲੀ ਸਤਰ ਵਿਚ ਤਾਰੀਖ਼ ਅਥਵ ਸੰਮਤ ਹੈ, ਅਗਲੀ ਚੌਥੀ ਸਤਰ ਦਾ ਪਾਠ ਹੈ:— "ਯਾਪਦੀ ਨਦਾਬ ਅਜ਼ਜ਼ਾ ਯਰਹ ਅਬੀ ਮੁਰੀਦ ਸਦੀਦ।"

ਅਬਜਦ ਦੇ ਹਿਸਾਬ ਨਾਲ ਇਹਨਾਂ ਪਦਾਂ ਦੀ ਗਿਣਤੀ ਤਰਤੀਬ ਵਾਰ ੩੭+੫੯+੨੦੫+੨੧੫ ੧੪+੨੫੭+੧੭੭=੯੭੭ ਬਣਦੀ ਹੈ, ਜੋ ਖ਼ੁਤਬੇ ਦੇ ਹੇਠ ਲਿਖੇ ਸੰਮਤ ਨਾਲ ਮਿਲਦੀ ਹੈ।

ਅਰਥ—ਸ਼੍ਰੀ ਗੁਰੂ ਜੀ ਦਾ ਜਸ ਕਮਲਾ ਦੀ ਵਾੜੀ ਹੈ (ਇਸ ਉੱਤੇ) ਮਨ ਨੂੰ ਭੌਰੇ ਵਾਙ ਲੁਭਾਇਮਾਨ ਕਰਕੇ ਦਿਨ ਰਾਤ ਉਸ (ਵਾੜੀ) ਵਿਚ ਵਿਚਰੋ, ਤਾਂ ਮੁਕਤੀ ਰੂਪੀ ਸੁਹਣੀ ਸੁਗੰਧੀ ਪ੍ਰਾਪਤ ਹੋ ਜਾਂਦੀ ਹੈ।

ਸ਼੍ਰੀ ਬਾਲਾ ਸੰਧੁਰੁ ਵਾਚ॥ ਚੌਪਈ ॥ ਸ਼੍ਰੀ ਅੰਗਦ ! ਸੁਨਿ ਕਥਾ ਮਹਾਨੀ। ਸ਼੍ਰੀ ਗੁਰ ਸੋਂ ਬੋਲਜੋ ਮਰਦਾਨਾ। 'ਅਬ ਤੋ ਕੀਨੀ ਸੈਲ ਘਨੇਰੀ। ਫਿਰੇ ਜਹਾਂ ਤਹਿੰ ਛਿਤ ਬਹੁ ਹੇਰੀ ॥੨॥ ਗਮਨ ਕਰਹੁ ਅਬਿ ਅਪਨਿ ਨਿਕੇਤਾ'। ਸੁਨਿ ਬੋਲੇ ਬੇਦੀ ਕੁਲਕੇਤਾ। 'ਮਰਦਾਨੇ ! ਘਰ ਯਾਦ ਤੁਮਾਰੇ। ਰਹਿਤਿ ਸਦਾ, ਨਹਿੰ ਕਰਹੁ ਬਿਸਾਰੇ ॥ ੩ ॥ ਜਾਵਨ ਕੀ ਅਤਿ ਚਾਹਿ ਜਿ ਹੋਹੀ। ਦੇਹਿੰ ਪੁਚਾਇ ਬਿਲਮ ਬਿਨੁ ਤੋਹੀ। ਜਾਇ ਮਿਲਹੁ ਅਪਨੇ ਪਰਵਾਰਾ। ਬਨਿਤਾ ਸੁਤ ਸੋਂ

[ਪਿਛਲੇ ਪੰਨੇ ਦੀ ਬਾਕੀ ਟੁਕੜ]

ਸੰਨ ਜੋ ਖੁਤਬੇ ਵਿਚ ਹੈ, ਉਹ ੯੧੭ ਹਿ: ਪੜ੍ਹਿਆ ਜਾਂਦਾ ਹੈ, ਏਕੇ ਵਿਚ ਰਤਾ ਟੇਢ ਹੋਣ ਕਰਕੇ ਉਹ ੯੨੭ ਹਿ: ਥੀ ਖਿਆਲ ਪੈ ਜਾਂਦਾ ਹੈ। ਸ੍ਵਾਮੀ ਆਨੰਦਾ ਚਾਰਯਾ ਨੇ ਜੋ ਖੁਤਬਾ ਪੜ੍ਹਿਆ ਉਹ ਅਰਬੀ ਦਾ ਦੱਸਦੇ ਹਨ, ਤੇ ਉਸ ਵਿਚ ਉਹਨਾਂ ਸੰਨ ੯੧੨ ਹਿਜਰੀ ਪੜ੍ਹਿਆ ਹੈ। ਅਜੇ ਤਕ ਪਤਾ ਨਹੀਂ ਲੱਗਾ ਕਿ ਓਹ ਖੁਤਬਾ ਕਿੱਥੇ ਹੈ. ਹੈ ਯਾ ਕਿਤੇ ਢੈ ਭਿਗ ਪਿਆ ਹੈ। ਯਾ ਉਹਨਾਂ ਨੇ ਇਹੋ ਖੁਤਬਾ ਵੇਖਿਆ ਸੀ ਤੇ ਹਿਜਰੀ ਸੰਮਤ ੯੧੭ ਦਾ ੯੧੨ ਉਹਨਾਂ ਨੇ ਪੜ੍ਹ ਲਿਆ ਸੀ। ਹਰ ਹਾਲ ਗੁਰ ਨਾਨਕ ਦੇਵ ਜੀ ਦੀ ਉਮਰ ੯੧੨ ਹਿਜਰੀ ਵਿਚ ੩੬, ੯੧੭ ਹਿ: ਵਿਚ ੪੧, ੯੨੭ ਹਿ: ਵਿਚ ੫੧ ਸਾਲ ਦੀ ਸੀ। ਸੰਭਵ ਹੈ ਕਿ ਗੁਰੂ ਜੀ ੯੧੩ ਤੋਂ ੯੧੭ ਤਕ ਪੰਜ ਬਰਸ ਬਗ਼ਦਾਦ ਤੇ ਮੱਕੇ ਦੇ ਸੈਲੇ ਵਿਚ ਰਹੇ ਹੋਣ। ੯੧੨ ਵਿਚ ਫੈਲੋਲ ਨੂੰ ਤੇ ੯੧੭ ਵਿਚ ਦਸਤਗੀਰ ਨੂੰ ਕ੍ਰਿਤਾਰਥ ਕੀਤਾ ਹੋਵੇ। ਖੋਜ ਦੀ ਲੋੜ ਹੈ।

ਇਸ ਖੁਤਬੇ ਦਾ ਚਾਹੇ ਅਰਥ ਕੋਈ ਠੀਕ ਹੋਵੇ ਤੇ ਕਿਵੇਂ ਹੋਵੇ ਪਰ ਇਸ ਤੋਂ ਇਕ ਹੋਰ ਬਾਹਰਲੀ ਉਗਾਹੀ ਮਿਲ ਗਈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਓਥੇ ਜ਼ਰੂਰ ਗਏ ਹਨ ਅਰ ਓਥੇ ਮੁਸਲਮਾਨੀ ਕੇਂਦ੍ਰ ਵਿਚ ਜਿੱਥੇ ਹਿੰਦੂ ਦਾ ਨਾਮ ਲੈਣਾ ਗਰਦਨ ਜ਼ਦਨੀ ਹੁੰਦਾ ਸੀ, ਓਥੇ ਆਪ ਨੇ ਏਤਨੀ ਕਦਰ ਪਾਈ ਕਿ ਓਹਨਾਂ ਲਈ ਯਾਦਗਾਰ ਬਣਾਈ ਗਈ। ਫਿਰ ਓਥੇ ਓਹਨਾਂ ਦਾ ਸਤਿਕਾਰ ਐਤਨਾ ਸੀ ਕਿ ਉਸ ਇਮਾਰਤ ਦੇ ਕਿਸੇ ਕਾਰਣ ਮਿਸਮਾਰ ਹੋ ਜਾਣ ਤੇ ਮੁਰਾਦ (ਗ਼ਾਲਬਨ ਸੁਲਤਾਨ ਮੁਰਾਦ ੩) ਨੇ ਦੁਬਾਰਾ ਯਾਦਗਾਰ ਖੜੀ ਕੀਤੀ ਅਰ ਐਸਾ ਕਰਨ ਨੂੰ ਉਸ ਨੇ ਪੁੰਨ ਮੰਨਿਆਂ ਤੇ ਪੁਸ਼ਤ ਦਰ ਪੁਸ਼ਤ ਇਸ ਯਾਦਗਾਰ ਦੀ ਕਾਇਮੀ ਨੂੰ ਉਸ ਨੇ ਆਪਣੇ ਧੰਨ ਭਾਗ ਸਮਝੇ। ਮੁਸਲਮਾਨੀ ਦੀਨ ਦੇ ਮਰਕਿਜ਼ ਵਿਚ ਪੰਜ ਸਦੀਆਂ ਇਸ ਯਾਦਗਾਰ ਦਾ ਕਾਇਮ ਰਹਿਣਾ ਉਹ ਗਰਾਨੀ ਸਿਤਾਰਾ ਹੈ ਜੋ ਸਤਿਗੁਰ ਜੀ ਦੇ ਓਥੇ ਜਾਣ, ਦਿਗ਼ਬਿਜੇ ਕਰਨ, ਅਰ ਅਲੌਕਿਕ ਸਤਿਕਾਰ ਪ੍ਰਾਪਤ ਕਰਨ ਦੀ ਉਗਾਹੀ ਭਰ ਰਿਹਾ ਹੈ। ਸਾਡੇ ਲਈ ਭਾਂ ਭਾਈ ਗੁਰਦਾਸ ਜੀ ਦੀ ਉਗਾਹੀ ਹੀ ਕਾਫੀ ਹੈ, ਏਹ ਅਸਾਂ ਬਾਹਰਲੀ ਪਸ਼ਤ ਦਿਖਾਏ ਹਨ ਜੋ ਮਿਲੀ ਹਨ।

ਕਰਹੁ ਪਯਾਰਾ' ॥ ੪ ॥ ਕਹਿ ਮਰਦਾਨਾ, 'ਸਹਿਜ ਸੁਭਾਇਕ । ਮੈਂ ਬੂਝੇ, ਸੁਨੀਏ ਸੁਖਦਾਇਕ ! ਪ੍ਰਥਮੇ ਜਾਉਂ ਨ ਸਦਨ ਮਝ੍ਹਾਰੇ। ਆਪ ਚਲਹੁ ਤੌ ਜਾਇਂ ਸੰਗਾਰੇ' ॥੫॥ ਸ਼੍ਰੀ ਗੁਰ ਬੋਲੇ ਸਹਿਜ ਸੁਭਾਇ। 'ਤੂੰ ਹਮ ਤੇ ਪਹਿਲੇ ਹੀ ਜਾਇਂ'। ਇਸਥਿਰ ਆਲਯ[1] ਲੇਹਿੰ ਸੰਭਾਰੁ । ਭਵ ਬੰਧਨ ਤੇ ਹੈ ਛੁਟਕਾਰੁ ॥੬॥ ਜਗ ਮਹਿ ਹੋਵਹਿ ਫੇਰ ਨ ਫੇਰਾ। ਜਨਮ ਮਰਨ ਦੁਖ ਮਿਟਿਗਾ ਤੇਰਾ'।ਜਾਨਜੋ–ਸਾਚ ਬਚਨ ਪ੍ਰਭੁ ਹੋਹੀ[2]–।ਬੋਲਜੋ ਮਰਦਾਨਾਹਨਿਮੋਹੇ[3]॥੭॥ 'ਜਹਿ ਤਨ ਛੁਟੈ ਕੌਨ ਥਲ ਹੋਹੀ । ਰਹੀ ਆਰਥਲ ਕਿਤਨਿਕੁ ਮੋਹੀ ? ਰਾਵਰ ਕੇ ਹਿਰਦੇ ਸਭਿ ਗਯਾਤਾ।ਇਹੁ ਬਿਤਾਇ ਦੀਜੈ, ਸੁਖਦਾਤਾ !'॥ ੮ ॥ 'ਭਲੋ ਸਥਲ ਜਾਨਹੁ, ਮਰਦਾਨਾ ! । ਜਹਾਂ ਹੋਇਗੇ ਤੋਰ ਚਲਾਨਾ । ਪੰਚ ਦਿਵਸ ਲੌ ਆਯੁਰ[4] ਤੇਰੀ । ਤੀਨ ਘਟੀ ਦਿਨ ਰਹਿ ਤਿਹ ਬੇਰੀ ॥ ੯ ॥ ਪੰਚ ਭੂਤਕ ਤਨ ਕੋ ਤਬ ਛੋਰਿ। ਪਹੁੰਚੋ ਜਾਇ ਅਚਲ ਜਹਿ ਠੌਰ'।ਬੂਝਨ ਲਗਾ ਬਹੁਰ ਮਰਦਾਨਾ । 'ਹੋਵਹਿ ਜਬ ਹੀ ਮੋਰ ਚਲਾਨਾ ॥ ੧੦ ॥ ਆਪ ਨਿਕਟ ਤੁਮ ਹੋਹੁ ਕਿ ਨਾਂਹੀ?।ਇਹ ਜਾਨਨਿ ਕੀ ਮਮਚਿਤ ਚਾਹੀ!।'ਸੁਨਿ ਬੋਲੇ ਬੇਦੀ ਕੁਲ ਦੀਪਾ । 'ਹਮ ਤਬ ਤੇਰੇ ਰਹੈਂ ਸਮੀਪਾ ॥ ੧੧ ॥ ਕਰਿ ਕੈ ਸਭਿ ਪ੍ਰਕਾਰ ਬਿਧਿ ਆਛੇ । ਅਪਰ ਥਾਨ ਗਮਨੈਂ ਤਬ ਪਾਛੇ'। ਸਭਿ ਬਿਧਿ ਸੌਂ ਕਹਿਕੈ ਜਗਸਾਈਂ। ਬਿਦਾ ਪੀਰ ਤੇ ਹੈ ਬਰਿਆਈ[5] ॥੧੨॥ ਮੰਦ ਮੰਦ ਮਗ ਮੈਂ ਪ੍ਰਸਥਾਨੇ। ਚਾਰ ਦਿਵਸ ਬੀਤੇ ਜਬ ਜਾਨੇ। ਸੁਪਨਾ ਇਕ ਬਿਲੋਕਿ ਮਰਦਾਨਾ । ਗਤਿਦਾਨੀ ਸੌਂ ਬਚਨ ਬਖਾਨਾ ॥ ੧੩ ॥ 'ਮੋਕਉ ਪ੍ਰਗਟ ਸੁਪਨ ਹੈ ਆਯੋ । ਜਾਰਹਿ ਪੁਨ ਜੌ ਧਰਨਿ ਦਬਾਯੋ' । ਆਗੇ ਜਾਰਨ[6] ਤੇ ਇਹ ਥਾਈਂ । ਮੁਝ ਦਿਹੁ ਦਾਹੁ ਅਗਨਿ[7]ਜਗਸਾਈਂ ॥੧੪॥ ਧਰਨਿ ਬਿਖੈ ਦਫਨਾਵਹੁ ਨਾਂਹੀ । ਰਹਿਤਿ ਨਪਾਕ[10] ਲਖਜੋ ਮਨ ਮਾਂਹੀ' । ਗੁਰੂ ਭਨਜੋ 'ਹਮਰੇ ਸਿਰ ਭਾਰੈ[11]।ਨਹਿ ਦਫਨੈਂ ਦੇਵਹਿ ਤੁਹਿ ਜਾਰੈਂ ॥੧੫॥ ਤੇਰੋ ਕਹਜੋ ਕਰੈਂ ਬਿਧਿ ਨੀਕੀ।ਭਈ ਭਾਵਨੀ[12] ਜਿਉਂ ਤੁਝ ਜੀਕੀ। ਅਬ ਚਲਿ ਖੁਰਮੇ ਨਗਰ ਮਝ੍ਹਾਰਾ । ਤਹਿ ਤਵ ਖਾਨੋ ਰਹਜੋ ਅਹਾਰਾ ॥੧੬॥ ਤਜਹੁ ਸਰੀਰ ਜਹਾਂ ਮਰਦਾਨੇ । ਸੰਤਤਿ ਤੋਰ ਰਹੈ ਤਿਹ ਥਾਨੇ'। ਅਸ ਕਹਿ ਖੁਰਮੇ ਪੁਰਿ

---

[1]ਜਾਏਂਗਾ । [2]ਭਾਵ ਪਰਲੋਕ । [3]ਹੁੰਦਾ ਹੈ । [4]ਨਾਸ਼ ਕਰਕੇ ਮੋਹ ਨੂੰ । [5]ਉਮਰਾ । [6]ਮਲੇ ਮੱਲੀ । [7]ਸਾੜਦੇ ਹਨ ਮੁੜਕੇ ਉਨ੍ਹਾਂ ਨੂੰ ਜੋ ਦੱਬੇ ਜਾਂਦੇ ਹਨ ਧਰਤੀ ਵਿੱਚ । [8]ਜਾਣ ਤੋਂ । [9]ਅਗਨੀ ਦਾ ਦਾਹ । [10]ਅਪਵਿੱਤ੍ਰ । [11]ਭਾਵ, ਸਾਡਾ ਜ਼ਿੰਮਾ ਰਿਹਾ । [12]ਇੱਛਾ ।

ਮੈਂ ਗਏ। ਸੁੰਦਰ ਰਚਨਾ ਦੇਖਤਿ ਭਏ ॥ ੧੭ ॥ ਬੀਚ ਬਜਾਰ ਗਏ ਜਗ ਸਾਈਂ। ਮਰਦਾਨੇ ਸੋਂ ਗਿਰਾ ਅਲਾਈ। 'ਤੇਰੋ ਬਾਕੀ ਰਹਜੋ ਅਹਾਰਾ। ਖਾਵਨ ਕਰਹੁ ਅੰਤ ਕੀ ਬਾਰਾ'॥੧੮॥ਮਾਨਿ ਬਚਨ ਤਿਨ ਲੇ ਕਰਿ ਖਾਯੋ। ਤ੍ਰੈ ਘਟਿਕਾ ਦਿਨ ਸਮਾਂ ਸੁ ਆਯੋ।ਪੁਰਿ ਤੇ ਵਹਿਰ ਰੁਚਿਰ ਥਲ ਪਿਖਿਕੈ। ਬੈਠੇ ਜਾਇ ਤਹਾਂ ਜਨ ਲਖਿਕੈ[1] ॥ ੧੯ ॥ ਗੁਰ ਬੂਝਜੋ 'ਕਜਾ ਸੁਧ ਮਰਦਾਨਾ?'। 'ਭੀ ਤਜਾਰੀ' ਤਿਨ ਬਚਨ ਬਖਾਨਾ। [2]"ਕਛੁ ਨ ਬਿਲੰਬ ਰਹੀ ਅਬ ਮੋਰੀ'। ਅਸ ਕਹਿ ਪੁਨ ਦੋਊ ਕਰ ਜੋਰੀ ॥੨੦॥ ਗੁਰ ਕੇ ਪਦ ਪੰਕਜ ਸਿਰ ਧਰਿ ਕੈ। ਭਯੋ ਅਮੋਹ ਸਥਿਤ ਮਨ ਕਰਿਕੈ। ਬੂਝਨ ਲਗੇ'ਚਲਨ ਸੁਧ ਤੋਹੀ। ਕਿਸ ਪ੍ਰਕਾਰ ਹਿਰਦੇ ਮਹਿ ਹੋਹੀ?' ॥੨੧॥ ਦੋਹਰਾ॥[2]"ਸੁਧ ਮੋਕੋ ਤੁਮ ਸੰਗ ਤੇ ਪ੍ਰਾਪਤਿ ਸੁਨਹੁ ਕ੍ਰਿਪਾਲ !। ਨਾਭੀ ਮਹਿੰ ਜੋ ਪੌਨ ਕੀ ਗੰਠ ਖੁਲੀ ਇਹ ਕਾਲ॥੨੨॥ਚੌਪਈ॥ ਨੌ ਅਬ ਸ੍ਵਾਸ ਆਵਨੇ ਰਹੇ। ਗਿਨ ਦੇਖਹੁ ਮੈਂ ਕੂਰ ਨ ਕਹੋ'। ਸ੍ਰੀ ਅੰਗਦ ਸੁਨਿ ! ਭਬਹਿ ਕ੍ਰਿਪਾਲਾ। ਮੁਝ ਸੋਂ ਕਹਜੋ ਕਿ 'ਗਿਨੀਏ ਬਾਲਾ!'॥੨੩॥ ਲਾਗਜੋ ਗਿਨਨੇ ਮੈਂ ਜਬ ਤਾਂਕੇ। ਨੌ ਸੁਆਸ ਆਏ ਤਬ ਜਾਂਕੇ। ਬਹੁਰੋ ਮੈਂ ਤਨ ਸੋਂ ਕਰ ਲਾਯੋ। ਤਿਹ ਕੇ ਪਾਛੇ ਸ੍ਵਾਸ ਨ ਆਯੋ ॥ ੨੪ ॥ 'ਭਾ ਪੂਰਾ' ਪ੍ਰਭੁ ਸੰਗ ਬਖਾਨਾ। 'ਰਾਵਰਿ ਬਿਖੈ ਲੀਨ ਮੈਂ ਜਾਨਾ।ਸੁਗਮ[3]ਮਿੱਤ੍ਰ ਉੱਤਮ ਗਤਿ ਪਾਯੋ। ਜਨੋਂ ਹੁਇ ਜੋਗੀ ਜੋਗ ਕਮਾਯੋ ॥੨੫॥ਹੋਇ ਆਪ ਕੀ ਕਰੁਨਾ ਜਾਂਹੀ। ਪ੍ਰਾਪਤਿ ਮਿੱਤ੍ਰ ਸੁ ਅਸ ਨਰ ਤਾਂਹੀ। ਜਿਉਂ ਗਜ ਫੂਲ ਮਾਲ ਕੋ ਡਾਰਹਿ। ਤਿਉਂ ਕਛੁ ਖੇਦ ਨ ਮਨ ਮਹਿੰ ਧਾਰਹਿ'॥੨੬॥ ਸ੍ਰੀ ਗੁਰ ਕਹਜੋ'ਸੁਨਹੁ ਅਬ ਬਾਲਾ !। ਇਹ ਕੋ ਜਾਰਿ ਦੇਹੁ ਤਤਕਾਲਾ'। ਨਿਜ ਪਰ ਤੇ ਪਟ[4] ਇਕ ਗੁਰ ਦੀਨੋ। ਤਬ ਮੈਂ ਏਕ ਆਪਨੋ ਲੀਨੋ ॥੨੭॥ਦੋਨੋ ਨੀਕੀ ਬਿਧਿ ਸੋਂ-ਪਾਇਬਹੁ ਕਾਸ਼ਟ ਕੀਨੋ ਇਕ ਥਾਇੰ। ਤਾਂ ਪਰ ਧਰਿ ਕੈ ਪਾਵਕ ਜਾਰੀ। ਤਤਛਿਨ ਦੇਹ ਭਸਮ ਕਰਿ ਡਾਰੀ॥੨੮॥

ਏਕ ਨਿਸਾ ਖ਼ੁਰਮੇ ਪੁਰਿ* ਮਾਂਹੀ। ਰਹੇ ਪ੍ਰਭੂ, ਜਿਹ ਪਿਖਿ ਦੁਖ

---

[1](ਮਰਦਾਨੇ ਨੂੰ ਆਪਣਾ) ਭਗਤ ਜਾਣਕੇ। [2]ਮਰਦਾਨਾ ਕਹਿੰਦਾ ਹੈ। [3]ਸੁਖੈਨ। [4]ਆਪਣੇ ਉਪਰੋਂ ਬਸਤ੍ਰ।

*ਭਾਈ ਮਨੀ ਸਿੰਘ ਜੀ ਮਰਦਾਨੇ ਦਾ ਚਲਾਣਾ ਰਾਵੀ ਕੰਢੇ ਕਰਤਾਰ ਪੁਰ ਵਿਚ ਹੋਇਆ ਲਿਖਦੇ ਹਨ, ਤਵਾਰੀਖ ਖਾਲਸਾ ਵਾਲੇ ਅਫਗਾਨਿਸਤਾਨ ਦੇ ਦਰੇ ਕੁਰਮ [illegible]

ਜਾਹੀਂ।ਭਏ ਤਯਾਰ ਚਲਿਨੇ ਕੋ ਜਬ ਹੀ।ਗੋਰਖ ਦਈ ਦਿਖਾਈ ਤਬ ਹੀ। ੨੯ ॥ ਦੋਹਰਾ ॥ ਕਛੁਕ ਸਿੱਧ ਜਿਹ ਸੈਗ ਹੈਂ ਕਹੀ 'ਅਦੇਸ਼ ਅਦੇਸ਼'।'ਏਕੰ-ਕਾਰ ਅਦੇਸ਼ ਹੈ' ਬੋਲੇ ਸ਼੍ਰੀ ਜਗਤੇਸ਼॥੩੦॥ਚੌਪਈ॥ਸਿਧ ਸਭਿ ਬੈਠੇ ਬਚਨ ਅਲਾਏ। 'ਕੈਸੇ ਦੁਰਮਤਿ ਤਯਾਗੀ ਜਾਏ ?। ਕਿਹ ਬਿਧਿ ਦੁਨੀਆਂ ਦੁੱਤਰ[1] ਤਰੈ ?। ਕਿਉਂ ਕਰਿ ਜੀਵਤਿ ਜਗ ਮਹਿ ਮਰੈ?॥੩੧॥ ਕੈਸੇ ਸਚ ਸੋਂ ਹੋਇ ਪਛਾਨੇ?।ਕਿਸ ਪ੍ਰਕਾਰ ਮਗ ਲੇਵਹਿ ਜਾਨੇ ?। ਹੋਤਿ ਰਿਖੀਕ[2] ਬਸੀ ਕਿਹ ਭਾਂਤੀ ?। ਕਿਹ ਤੇ ਮਨ ਮਾਨਹਿ ਹ੍ਵੈ ਸ਼ਾਂਤੀ ?॥ ੩੨ ॥ ਕੈਸੇ ਰੂਪ ਕਿਤੋ ਬਿਸਤਾਰੂ?।ਕਰਿਬੇ ਜੋਗ ਸੁ ਕੌਨ ਅਚਾਰ[3]।ਕਿਹ ਤੇ ਆਵਹਿ ਕਿਸ ਮਹਿੰ ਜਾਈ?।ਕਹਾਂ ਸਮਾਵਹਿ, ਦੇਹੁ ਬਤਾਈ?'॥੩੩॥ ਸੁਨਿ ਕਰਿ ਸਿੱਧਨ ਕੀ ਅਸ ਬਾਨੀ। ਉੱਤਰ ਕਹਜੋ ਤੁਰਤ ਗੁਨਖਾਨੀ। 'ਗੁਰਮਤਿ ਲੇ ਦੁਰਮਤਿ ਤਬ ਦੀਨੀ। ਦੁਸ਼ਤਰ[1] ਤਰੇ ਨਾਮ ਮਤਿ ਭੀਨੀ॥ ੩੪ ॥ ਗੁਰ ਕਾ ਸ਼ਬਦ ਰਿਦੇ ਮਹਿ ਧਰਿਆ।ਜੀਵਤ ਮ੍ਰਿਤਕ ਬਹੁਰ ਨ ਮਰਿਆ। ਗੁਰਮੁਖ ਲੇਵਹਿ ਸਾਚ ਪਛਾਨੋ।ਗੁਰਮੁਖ ਖੋਜਤਿ ਮਗ ਕੋ ਜਾਨੋ॥੩੫॥ਮਨ ਮਾਰੇ ਇੰਦ੍ਰੀਬਸਿ ਹੋਈ। ਮਨ ਤੇ ਮੰਨ ਮਾਨਤਿ ਹੈ ਸੋਈ। ਕਥਨੇ ਤੇ ਅਕੱਥ ਤਿਹ ਰੂਪਾ। ਨਿਰੰਕਾਰਜਿਹ ਚਰਿਤ ਅਨੂਪਾ॥੩੬॥ਦੋਹਰਾ॥ਨਿਸਦਿਨ ਜਪ ਨਿਰੰਕਾਰ* ਕੋ ਇਸ ਤੇ ਪਰੇ ਨ ਕਾਰ। ਹੁਕਮੇ ਆਵਹਿ ਜਾਵਈ ਹੁਕਮ ਸਮਾਇ

[1]ਕਠਨ ਹੈ ਜਿਸ ਦਾ ਤਰਨਾ। [2]ਇੰਦ੍ਰੀਆਂ। [3]ਕਰਤੱਵਜ। *ਪਾਃ—ਸਤਿਨਾਮ।

[ਪਿਛਲੇ ਪੰਨੇ ਦੀ ਬਾਕੀ ਟੁਕ]

ਨਦੀ ਦੇ ਕਿਨਾਰੇ ਕੁਰਮ ਗਿਰਾਂ ਦਾ ਪਤਾ ਦਿੰਦੇ ਹਨ। ਕਵਿ ਜੀ ਖੁਰਮੇ ਨੂੰ ਅਚੱਲ ਵਟਾਲੇ ਤੋਂ ਛੇ ਸੋ ਮੀਲ ਤੇ ਕਠਨ ਪੈਂਡਾ ਦੱਸਦੇ ਹਨ (ਦੇਖੋ ਇਸੇ ਅਧਯਾਯ ਦਾ ਅੰਕ ੩੯) ਤੇ ਜਦ ਗੁਰੂ ਜੀ ਦੂਜੀ ਵੇਰ ਖੁਰਮੇਂ ਜਾਂਦੇ ਹਨ ਤਾਂ ਰਸਤੇ ਵਿਚ ਤਲੁੰਬਾ ਨਗਰ ਆਇਆ ਦਸਦੇ ਹਨ। (ਦੇਖੋ ਅੰਕ ੬੬) ਗੋਯਾ ਮੁਲਤਾਨ ਦੇ ਰਾਹ ਖੁਰਮੇ ਪੁੱਜੀ ਦਾ ਹੈ। ਜੇ ਕਵਿ ਜੀ ਦੀ ਮੁਰਾਦ ਕੁਰਮ ਤੋਂ ਹੁੰਦੀ ਤਾਂ ਰਸਤਾ ਮੁਲਤਾਨ ਵਲੋਂ ਬਹੁਤ ਹੀ ਦੂਰ ਹੈ, ਪਰ ਕਾਲਾ ਬਾਗ ਕੁਹਾਟ ਯਾ ਪਸ਼ੌਰ ਵਲੋਂ ਨੇੜੇ ਪੈਂਦਾ ਹੈ। ਜੇ ਕਰਤਾਰਪੁਰ ਤੋਂ ਮੁਲਤਾਨ ਤੇ ਇਸਤੋਂ ਅਗੇ ਕੋਈ ਥਾਂ ਲੱਭੀਏ ਤਾਂ ਬਿਲੋਚਸਤਾਨ ਵਿਚ ਖੁਰਮਾਗਈ ਜਗ੍ਹਾ ਹੈ, ਜੋ ਲਗ ਪਗ ੬੦੦ ਮੀਲ ਪੈਂਦੀ ਹੈ। ਬਾਲੇ ਵਾਲੀ ਜਨਮਸਾਖੀ ਵਿਚ ਖੁਰਮੇਂ ਦੇ ਕੋਲ ਦਰਬੇਲਾ ਲਿਖਿਆ ਹੈ ਤੇ ਖੁਰਮੇ ਤੋਂ ਮੁਲਤਾਨ ਆਏ ਹਨ। ਫੇਰ ਜਦ ਖੁਰਮੇਂ ਗਏ ਹਨ ਤਾਂ ਓਥੋਂ ਅਗੇ ਕੰਧਾਰ ਗਏ ਲਿਖਿਆ ਹੈ। ਇਹ ਟੋਹਾਂ ਬੀ ਕੁਰਮ ਯਾ ਖੁਰਮਾ ਗਈ ਦਾ ਪਤਾ ਦੇਂਦੀਆਂ ਹਨ। ਖੁਰਮਾ ਨਾਮ ਖਜੂਰ ਦਾ ਹੈ ਤੇ ਮਰਦਾਨੇ ਨੇ ਖੁਰਮੇ ਖਾਧੇ ਲਿਖਿਆ ਹੈ, ਇਹ ਟੋਹ ਬੀ ਖੁਰਮਾ ਗਈ ਵੱਲ ਲਿਜਾਂਦੀ ਹੈ। ਪਰ ਵਿਸ਼ੇਸ਼ ਖੋਜ ਦੀ ਲੋੜ ਹੈ।

ਵਿਚਾਰ'।੩੭।ਚੌਪਈ।ਸੁਨਿ ਗੋਰਖ ਪੁਨ ਬਚਨ ਉਚਾਰੇ। 'ਮੇਲੇ* ਅੱਚਲ† ਚਲਹੁ ਸੰਗਾਰੇ'।ਬੁਝਨੋਗੁਰੂ'ਕਿਤਿਕ ਸੋ ਦੂਰੀ। ਕਬਕੋ ਮੇਲਾ ਹੋਵਹਿ ਪੂਰੀ?' ॥੩੮॥ 'ਖਸ਼ਟ ਸਹਸ[੨] ਹੈ ਪੰਥ ਦੁਹੇਲਾ।ਕਲ ਕੋ ਮੇਲਾ ਹੋਇ ਸਕੇਲਾ[੩]'। 'ਸੁਨਿ ਗੋਰਖ ਤੁਮ ਅਜ਼ਮਤਵਾਨਾ।ਉਡਿ ਕਰਿ ਜਾਹਿ ਬੇਗ ਤਹਿੰ ਥਾਨਾ॥ ੩੯ ॥ ਹਮ ਤੋ ਮੰਦ ਮੰਦ ਤਹਿੰ ਆਵੈਂ । ਜਾਇ ਕਾਲ[੪] ਸੋ ਉਡਿਕੈ ਜਾਵੈ । ਹਮਰੋ ਤੁਮਰੋ ਸੰਗ ਨ ਹੋਈ।ਸ਼ਕਤਿ"ਅਸ਼ਕਤਿ[੫] ਮੇਲ ਨਹਿੰਕੋਈ' ॥੪੦॥ ਦੋਹਰਾ॥'ਤੁਮ ਜਬ ਗਏ ਸੁਮੇਰੁ ਪਰ ਕੌਂਸ ਉਛਾਈ ਜ਼ੋਰ।ਸ਼ਕਤਿ ਦਿਖਾਈ ਸਭਿਨਿ ਕੋ, ਕਹਾਂ ਗਯੋ ਬਲ ਤੋਰ ? ॥੪੧॥ ਚੌਪਈ ॥ ਹਰੀ ਗਈ ਕਿਉਂ ਸ਼ਕਤਿ ਤੁਮਾਰੀ ? । ਕਰਿਕੈ ਬਾਦ' ਕਾਹਿ ਢਿਗ ਹਾਰੀ?'।ਸ਼੍ਰੀ ਗੁਰ ਕਹੈਂ 'ਨ ਮੋਹਿ ਉਛਾਈ । ਸ਼੍ਰੀ ਪਰਮੇਸੁਰ ਤਬਹਿ ਚਲਾਈ ॥ ੪੨ ॥ ਨਰ ਮਹਿ ਸ਼ਕਤਿ ਨ ਕੈਸੇ ਹੋਈ।ਏਕ ਨਿਰੰਜਨ ਸਭਿ ਕੋ ਜੋਈ[੬]।ਸੋਈ ਹਮ ਕੋ ਜਬੈ ਉਛਾਵੈ। ਚਲੀਏ ਤੁਮ ਪੀਛੇ ਹਮ ਆਵੈਂ॥੪੩॥ਸੁਨਿ ਸਿੱਧਨ ਸਭਿ ਲੀਨਿ ਉਛਾਰੀ । ਗਮਨੇ ਤੁਰਨ ਇੱਛਾਚਾਰੀ । ਕਿਤਿਕ ਕਾਲ ਪੀਛੇ ਜਗਸਾਈਂ। ਪਹੁੰਚੇ ਪੁਰਾ[੭] ਜਾਇ ਤਿਸ ਥਾਈਂ॥੪੪॥ ਉਚੇ ਥਲ ਇਕ ਅਚਲ ਮਝਾਰੀ। ਤਿਹਪਰ ਬੈਠਿ ਸੁਹਾਵਤਿਭਾਰੀ।ਪੀਛੇਸਿੱਧ ਤਹਾਂ ਸਭਿ ਆਏ। ਦੇਖਿ'ਅਦੇਸ਼ ਅਦੇਸ਼' ਅਲਾਏ॥੪੫॥ਦੋਹਰਾ॥ ਕਹਨੋ ਕਿ 'ਇਸ਼ਟੀ[੧੦] ਤੂੰ ਬਡਾ ਟਾਮਨ[੧੧]

[੧]ਗੋਰਖ ਬੋਲਿਆ। [੨]ਛੇ ਸੌ। [੩]ਇਕੱਠਾ। [੪]ਜੋ ਕੱਲ ਜਾਣਾ ਚਾਹੇ । [੫]ਸ਼ਕਤੀ ਵਾਲੇ ਨਾਲ। [੬]ਨਾ ਸ਼ਕਤੀ ਵਾਲੇ ਦਾ। [੭]ਚਰਚਾ। [੮]ਜੋ ਹੈ। [੯]ਪਹਿਲੇਂ । [੧੦]ਵਯਾਕਰਣ ਵਿਚ ਸੂਤ੍ਰਕਾਰ ਜੋ ਗਲ ਨਾ ਖੋਲੇ ਤੇ ਟੀਕਾਕਾਰ ਉਹ ਨਿਯਮ ਦੱਸੇ। ਭਾਵ ਤੁਸੀਂ ਬੜੇ ਗੂੜ੍ਹੇ ਅਰਥਾਂ ਵਾਲੇ ਜੁਗਤੀਏ ਹੋ। (ਅ) ਚੇਟਕੀ ਜਿਸ ਨੂੰ 'ਦੀਖ਼ਿਤਾ' ਨਾਮੇ ਸਿੱਧੀ ਪ੍ਰਾਪਤ ਹੋਵੇ। ਚਰ ਅਥਰ ਪਰ ਹਕੂਮਤ ਦੀ ਪ੍ਰਾਪਤੀ ਹੈ 'ਦੀਖ਼ਿਤਾ'। ਭਾਵ ਹੈ ਚੇਟਕੀ। [੧੧]ਟੂਣੇਂ। *ਪਾ:–ਮੇਰੇ।

†ਵਟਾਲਾ ਰੇਲ ਦੇ ਸਟੇਸ਼ਨ ਤੋਂ ਗਿਰਜੇ ਦੇ ਕੋਲ ਦੀ ਇਕ ਸੜਕ ਕਾਦੀਆਂ ਤੋਂ ਲੰਘਦੀ ਪੱਤਣ ਤੱਕ ਜਾਂਦੀ ਹੈ, ਇਹ ਸੜਕ ਸਟੇਸ਼ਨ ਤੋਂ ਦੋ ਕੁ ਮੀਲ ਤਕ ਪੱਕੀ ਹੈ ਤੇ ਪੱਕੀ ਮੁੱਕਣ ਤੋਂ ਸਵਾਕੁ ਮੀਲ ਜਾਕੇ ਖੱਬੇ ਹੱਥ ਪਹਿਆ ਹੈ, ਇਸ ਪਹੇ ਤੇ ਅੱਧ ਪੌਣ ਮੀਲ ਜਾਕੇ ਅਚਲ ਦਾ ਮੰਦਿਰ ਤੇ ਤਲਾ ਹੈ, ਕਿਨਾਰੇ ਤੇ ਪੁਰਾਣਾ ਟਿਕਾਣਾ ਹੈ, ਤਲਾ ਵਿਚ ਨਵਾਂ ਮੰਦਿਰ ਹੈ ਜੋ ਰਾਮ ਦਿਆਲ ਭੰਡਾਰੀ ਨੇ ੧੯੧੭ ਵਿਚ ਬਣਵਾਇਆ ਹੈ । ਤਲਾ ਤੋਂ ਥੋੜੀ ਹੀ ਵਿਥ ਤੇ ਗੁਰਦਵਾਰਾ ਹੈ, ਜਿਥੇ ਗੁਰ ਨਾਨਕ ਦੇਵ ਜੀ ਬੈਠੇ ਸਨ ਤੇ ਸਿੱਧਾਂ ਨੇ ਆਕੇ ਚਰਚਾ ਕੀਤੀ ਸੀ। ਗੁਰਦਵਾਰੇ ਦੇ ਅੰਦਰ ਗੁਰੂ ਜੀ ਦੇ ਬੈਠਣ ਦੀ ਥਾਵੇਂ ਬੜਾ ਯਾਦਗੀਰੀ ਅਜੇ ਤੱਕ ਹੈ, ਪ੍ਰਕਾਸ਼ ਹੁੰਦਾ ਹੈ। ਵਿਸ਼ੇਸ਼ ਹਾਲ ਲਈ ਦੇਖੋ ਸਿਧ ਗੋਸ਼ਟ ਸਟੀਕ ਖਾਲਸਾ ਟ੍ਰੈਕਟ ਸੁਸਾਇਟੀ ਅੰਮ੍ਰਿਤਸਰ।

ਕਰਤਿ ਬਨਾਇ। ਹੁਤੋ ਪਿਛੇਰੇ ਸਭਿਨਿ ਤੇ ਪ੍ਰੁਰਬ ਪਹੁੰਚੇ ਧਾਇ' ॥੪੬॥ ਚੌਪਈ॥ 'ਇਸ਼ਟ' ਹਮਾਰਾ ਏਕੰਕਾਰਾ। ਗੁਰ ਕੋ ਸ਼ਬਦ ਕਰਜੋ ਨਿਸਤਾਰਾ। ਸ਼ੰਭੁ ਨਾਥ ਹੈ ਦੁਰਮਤਿ ਭੀਨਾ। ਬਿਨ ਕਰਤਾਰ ਆਨ ਮਤਿ ਲੀਨਾ' ।੪੭। ਸਭਿ ਸਿੱਧਨ ਨਿਜ ਆਸਨ ਲਾਏ। ਲੋਕਨ ਤੇ ਬਹੁ ਪੂਜ ਕਰਾਏ। ਸ਼੍ਰੀ ਗੁਰ ਕੀ ਮਨਤਾ ਬਹੁ ਹੋਈ।ਸਿੱਧ ਬਿਲੋਕਿ ਗਏ ਜਰਿ ਸੋਈ ॥੪੮॥ਮੇਲਾ ਬਿਛੁਰਿ ਗਯੋ[2] ਜਿਸ ਬੇਰੇ।ਸਿੱਧ ਗਏ ਸਭਿ ਅਪਨੇ ਡੇਰੇ*।ਮੁਝ ਬੂਝਨੋ ਗੁਰ ਚਲਿਨੇ

[1]ਪਜਾਰਾ ਤੇ ਪੂਜਨ ਦੇਵ (ਗੁਰੂ ਜੀ ਸਿਧਾਂ ਦੇ ਪਦ ਇਸ਼ਟੀ ਪਰ ਹੀ ਕਟਾਖਜ ਕਰਦੇ ਹਨ, ਇਸਨੂੰ ਇਸ਼ਟ–ਇਸ਼ੂ–ਮੰਨਕੇ ਆਪ ਆਪਣਾ ਭਾਤਪਰਜ ਕਹਿੰਦੇ ਹਨ)। [2]ਉੱਜੜ ਗਿਆ।

*ਪੁਰਾਤਨ ਜਨਮ ਸਾਖੀ ਵਿਚ ਲਿਖਿਆ ਹੈ ਕਿ ਸੁਮੇਰ ਤੋਂ ਅਚੱਲ ਵਟਾਲੇ ਆਏ, ਭਾਈ ਗੁਰਦਾਸ ਜੀ ਜੋ ਸਭ ਤੋਂ ਪੁਰਾਣੇ ਸਿੱਖ ਲੇਖਕ ਹਨ, ਲਿਖਦੇ ਹਨ ਕਿ ਗੁਰੂ ਜੀ ਕਰਤਾਰ ਪੁਰੋਂ ਸ਼ਿਵਰਾਤ੍ਰੀ ਦਾ ਮੇਲਾ ਸੁਣਕੇ ਅਚਲ ਗਏ। ਇਸ ਥਾਵੇਂ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਵਿਚ ਅਚਲ ਦੀ ਸਾਖੀ ਬਹੁਤ ਨਿੱਕੀ ਹੈ, ਅੱਗੇ ਜਾਕੇ ਕਵੀ ਜੀ ਅਧਜਾਯ ੩੯ ਦੇ ਅੰਕ ੧੬ ਤੋਂ ਅਗੋਂ ਗੋਸ਼ਟ ਖੋਲ੍ਹਕੇ ਲਿਖਦੇ ਹਨ ਜੋ ਭਾਈ ਗੁਰਦਾਸ ਜੀ ਨੇ ਐਉਂ ਦਿੱਤੀ ਹੈ:–

ਬਾਬਾ ਆਯਾ ਕਰਤਾਰ ਪੁਰ ਭੇਖ ਉਦਾਸੀ ਸਗਲ ਉਤਾਰਾ ॥ ਪਹਿਰ ਸੰਸਾਰੀ ਕੱਪੜੇ ਮੰਜੀ ਬੈਠ ਕੀਆ ਅਵਤਾਰਾ ॥ ਉਲਟੀ ਗੰਗ ਵਹਾਈਓਨ ਗੁਰ ਅੰਗਦ ਸਿਰ ਉੱਪਰ ਧਾਰਾ ॥ ਪੁਤ੍ਰੀਂ ਕੋਲ ਨ ਪਾਲਿਆ ਮਨ ਖੋਟੇ ਆਕੀ ਨਸਿਆਰਾ ॥ ਬਾਣੀ ਮੁਖਹੁ ਉਚਾਰੀਐ ਹੋਇ ਰੁਸ਼ਨਾਈ ਮਿਟੈ ਅੰਧਾਰਾ ॥ ਗਜਾਨ ਗੋਸ਼ਟ ਚਰਚਾ ਸਦਾ ਅਨਹਦ ਸ਼ਬਦ ਉਠੇ ਧੁਨਿਕਾਰਾ ॥ ਸੋਦਰ ਆਰਤੀ ਗਾਈਐ ਅੰਮ੍ਰਿਤ ਵੇਲੇ ਜਾਪ ਉਚਾਰਾ ॥ ਗੁਰਮੁਖ ਭਾਰ ਅਥਰਬਣ ਤਾਰਾ ॥ ੩੮ ॥ ਮੇਲਾ ਸੁਣ ਸ਼ਿਵਰਾਤ ਦਾ ਬਾਬਾ ਅਚਲ ਵਟਾਲੇ ਆਈ ॥ ਦਰਸ਼ਨ ਵੇਖਣ ਕਾਰਨੇ ਸਗਲੀ ਉਲਟ ਪਈ ਲੋਕਾਈ ॥ ਲੱਗੀ ਬਰਸਨ ਲੱਡਮੀ ਰਿੱਧ ਸਿੱਧ ਨਉਨਿੱਧਿ ਸਦਾਈ। ਜੋਗੀ ਵੇਖ ਚਲਿੱਤ੍ਰ ਨੋਂ ਮਨ ਵਿਚ ਰਿਸਕ ਘਨੇਰੀ ਖਾਈ ॥ ਭਗਤੀਆਂ ਪਾਈ ਭਗਤ ਆਨ ਲੋਟਾ ਜੋਗੀ ਲਿਆ ਛਪਾਈ ॥ ਭਗਤੀਆਂ ਗਈ ਭਗਤ ਭੁੱਲ ਲਟੇ ਅੰਦਰ ਸੁਰਤ ਭੁਲਾਈ ॥ ਬਾਬਾ ਜਾਣੀ ਜਾਣ ਪੁਰਖ ਕਢਿਆ ਲੋਟਾ ਜਹਾਂ ਲੁਕਾਈ ॥ ਵੇਖ ਚਲਿੱਤ੍ਰ ਜੋਗੀ ਖੁਣਸਾਈ ॥੩੯॥ ਖਾਧੀ ਖੁਣਸ ਜੋਗੀਸ਼ਰਾਂ ਗੋਸ਼ਟ ਕਰਨ ਸੱਭੇ ਉਠ ਆਈ ॥ ਪੁੱਛੇ ਜੋਗੀ ਭੰਗ੍ਰਨਾਥ ਤੁਹਿ ਜੁੱਧ ਵਿਚ ਕਿਉਂ ਕਾਂਜੀ ਪਾਈ ॥ ਫਿੱਟਿਆ ਚਾਟਾ ਦੁੱਧ ਦਾ ਰਿੜਕਿਆਂ ਮੱਖਣ ਹੱਥ ਨ ਆਈ ॥ ਭੇਖ ਉਤਾਰ ਉਦਾਸ ਦਾ ਵਤ ਕਿਉਂ ਸੰਸਾਰੀ ਰੀਤ ਚਲਾਈ ॥ ਨਾਨਕ ਆਖੇ ਭੰਗ੍ਰਨਾਥ ਤੇਰੀ ਮਾਉਂ ਕੁਚੱਜੀ ਆਈ ॥ ਭਾਂਡਾ ਧੋਇ ਨ ਜਾਤਿਓਨ ਭਾਇ ਕੁਚੱਜੇ ਫੁੱਲ ਸੜਾਈ ॥ ਹੋਇ ਅਤੀਤ ਗ੍ਰਿਹਸ੍ਥ ਤਜਿ ਫਿਰ

[ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਹੇਠ]

ਹਿਤ ਕੋ। ਲੇਨੋ ਸੰਗ ਮਰਦਾਨੇ ਸੁਤ ਕੋ ॥ ੪੯ ॥ 'ਚਲਹੁ ਅਬੈ ਤਲਵੈਡੀ ਮਾਂਹੀ। ਖੁਰਮੇ ਨਗਰ ਪੁਚਾਵਹਿੰ ਤਾਂਹੀ। ਦੈ ਸਿਰੁਪਾਉ ਬਿਠਾਇੰ ਭਲੇਰੇ।ਇਸ ਬਿਧਿ ਕਰਨ ਭਾਰ ਸਿਰ ਮੇਰੇ'॥੫੦॥ ਅਸ ਕਹਿ ਕੀਨ ਪਯਾਨੋ ਤੂਰਨ। ਪਹੁੰਚੇ ਤਲਵੈਡੀ ਗੁਰ ਪੂਰਨ। ਏਕ ਕੂਪ ਊਪਰ ਤਹਿੰ ਜਾਈ।

[ਪਿਛਲੇ ਸਫੇ ਦੀ ਬਾਕੀ ਟੂਕ]

ਉਨਹੂੰ ਕੇ ਘਰ ਮੰਗਨਿ ਜਾਈ ॥ ਬਿਨ ਦਿੱਤੇ ਕਿਛ ਹੱਥ ਨ ਆਈ ॥ ੪੦ ॥ ਏਹ ਸੁਣ ਬਚਨ ਜੁਗੀਸ਼ਰਾਂ ਮਾਰ ਕਿਲਕ ਬਹੁ ਰੂਅ ਉਠਾਈ ॥ ਖਟ ਦਰਸ਼ਨ ਕਉ ਖੋਦਿਆ ਕਲਿਜੁਗ ਬੋਦੀ ਨਾਨਕ ਆਈ ॥ ਸਿੱਧ ਬੋਲਣ ਸਭ ਅਉਖਧੀਆਂ ਤੈਨੂ ਮੰਤ੍ਰ ਕੀ ਧੁਨੇ ਚੜ੍ਹਾਈ ॥ ਰੂਪ ਵਟਾਯਾ ਜੋਗੀਆਂ ਸਿੰਘ ਬਾਘ ਬਹੁ ਚਲਿਤ ਦਿਖਾਈ ॥ ਇਕ ਪਰ ਕਰਕੇ ਉਡਰਨ ਪੰਖੀ ਜਿਵੇਂ ਰਹੇ ਲੀਲਾਈ ॥ ਇਕ ਨਾਗ ਹੋਇ ਪਵਨ ਛੋਡ ਇਕਨਾਂ ਵਰਖਾ ਅਗਨਿ ਵਸਾਈ॥ ਤਾਰੇ ਤੋੜੇ ਭੰਗੂਨਾਥ ਇਕ ਉਡ ਮਿਰਗਾਨੀ ਜਲ ਤਰ ਜਾਈ ॥ ਸਿੱਧਾਂ ਅਗਨਿ ਨ ਬੁਝੇ ਬਝਾਈ ॥੪੧॥ ਸਿਧ ਬੋਲੇ ਸੁਣ ਨਾਨਕਾ ਤੁਹਿ ਜਗ ਨੂੰ ਕਰਾਮਾਤ ਦਿਖਲਾਈ ॥ ਕੁਝ ਦਿਖਾਇ ਅੱਸਾਂ ਨੂੰ ਭੀ ਤੂੰ ਕਿਉਂ ਵਿੱਲ ਅਜੇਹੀ ਲਾਈ ॥ ਬਾਬਾ ਬੋਲੇ ਨਾਥ ਜੀ ਅਸਾਂ ਵੇਚੇ ਜੋਗੀ ਵਸਤੁ ਨ ਕਾਈ ॥ ਗੁਰ ਸੰਗਤ ਬਾਣੀ ਬਿਨਾ ਦੂਜੀ ਓਟ ਨਹੀਂ ਹੈ ਰਾਈ ॥ ਸ਼ਿਵ ਰੂਪੀ ਕਰਤਾ ਪੁਰਖ ਚੱਲੇ ਨਾਹੀਂ ਧਰਤ ਚਲਾਈ ॥ ਸਿੱਧ ਤੈਨੂ ਮੰਤ੍ਰ ਕਰ ਝੜ ਪਏ ਸ਼ਬਦ ਗੁਰੂ ਕੇ ਕਲਾ ਛਪਾਈ ॥ ਦੱਦੇ ਦਾਤਾ ਗੁਰੂ ਹੈ ਕੱਕੈ ਕੀਮਤ ਕਿਨੈ ਨ ਪਾਈ ॥ ਸੋ ਦੀਨ ਨਾਨਕ ਸਤਿਗੁਰ ਸਰਣਾਈ ॥ ੪੨ ॥ ਬਾਬਾ ਬੋਲੇ ਨਾਥ ਜੀ ਸ਼ਬਦ ਸੁਨਹੁ ਸਚ ਮੁਖਹੁ ਅਲਾਈ ॥ ਬਾਝਹੁ ਸੱਚੇ ਨਾਮ ਦੇ ਹੋਰ ਕਰਾਮਾਤ ਅਸਾਥੇ ਨਾਂਹੀ ॥ ਕਰੋ ਰਸੋਈ ਸਾਰ ਦੀ ਸਗਲੀ ਧਰਤੀ ਨੱਥ ਚਲਾਈ ॥ ਬਸਤਰ ਪਹਿਰੋ ਅਗਨਿ ਕੇ ਬਰਫ਼ ਹਮਾਲੇ ਮੰਦਰ ਛਾਈ ॥ ਏਦਰ ਕਰੀ ਵਿਚਾਰ ਕਉ ਸਗਲੀ ਧਰਤੀ ਹੱਕੀ ਜਾਈ ॥ ਤੋਲੀ ਧਰਤਿ ਅਕਾਸ਼ ਦੁਇ ਪਿੱਛੇ ਛਾਬੇ ਟੰਕ ਚੜ੍ਹਾਈ॥ ਏਹ ਬਲ ਰੱਖਾਂ ਆਪ ਵਿਚ ਜਿਸ ਆਖਾਂ ਤਿਸ ਪਾਰ ਕਰਾਈ ॥ ਸੱਤਿਨਾਮੁ ਬਿਨ ਬਾਦਰ ਛਾਈ ॥ ੪੩ ॥ ਬਾਬੇ ਕੀਤੀ ਸਿੱਧ ਗੋਸ਼ਟ ਸ਼ਬਦ ਸ਼ਾਂਤਿ ਸਿੱਧਾਂ ਵਿਚ ਆਈ ॥ ਜਿਣ ਮੇਲਾ ਸ਼ਿਵਰਾਤ ਦਾ ਖਟ ਦਰਸ਼ਨ ਆਦੇਸ਼ ਕਰਾਈ ॥ ਸਿੱਧ ਬੋਲਨ ਸ਼ੁਭ ਬਚਨ ਧੰਨ ਨਾਨਕ ਤੇਰੀ ਵਡੀ ਕਮਾਈ ॥ ਵੱਡਾ ਪੁਰਖ ਪ੍ਰਗੱਟਿਆ ਕਲਿਜੁਗ ਅੰਦਰ ਜੋਤ ਜਗਾਈ ॥ ਮੇਲਿਓਂ ਬਾਬਾ ਉੱਠਿਆ ਮੁਲਤਾਨੇ ਦੀ ਸ਼ਜਾਰਤ ਜਾਈ ॥ ਅਗੋਂ ਪੀਰ ਮੁਲਤਾਨ ਦੇ ਦੁੱਧ ਕਟੋਰਾ ਭਰ ਲੈ ਆਈ ॥ ਬਾਬੇ ਕਢਕਰਿ ਬਗਲ ਤੇ ਚੰਬੇਲੀ ਦੁਧ ਵਿਚ ਮਿਲਾਈ ॥ ਜਿਉਂ ਸਾਗਰ ਵਿਚ ਗੰਗ ਸਮਾਈ ॥ ੪੪ ॥

ਬੈਠਿ ਗਏ ਪੁਨ ਗਿਰਾ ਅਲਾਈ ॥੫੧॥ 'ਹਿਤੂ ਮਾਤ ਪਿਤ ਰਾਇ ਪਛਾਨੋ। ਭਾ ਪਰਲੋਕ ਸਭਿਨਿ ਕੋ ਜਾਨੋ। ਚਾਚਾ ਲਾਲੂ ਜੀਵਤਿ ਅਬਹੀ।ਸੋ ਹਮ ਕੋ ਦੇਖਹਿਗੋ ਜਬਹੀ ॥੫੨॥ ਬਹੁ ਹਿਤ ਕਰੈ ਨ ਜਾਵਨ ਦੇਹੀ। ਗਰ ਲਗਾਇ ਕੈ ਰੁਦਨ ਕਰੇਹੀ।ਤਿਮਰਭਏ ਜਾਵਹੁ ਪੁਰਿ ਮਾਂਹੀ।ਤੁਸ਼ਨਿਧਾਰਿ[1]ਆਨੀਏ ਤਾਂਹੀ ॥੫੩॥ ਹਮ ਨਹਿਂ ਨਗਰ ਮਝਾਰ ਪਧਾਰੈਂ। ਲੈਇ ਵਹਿਰ ਤੇ ਤਹਾਂ ਸਿਧਾਰੈਂ'। ਆਇਸੁ ਪਾਇ ਤਬਹਿ ਮੈਂ ਗਯੋ। ਕੋਇ ਨ ਪੁਰਿ ਮਹਿਂ ਜਾਨਤਿ ਭਯੋ॥੫੪॥ਦਰ ਠਾਂਢੇ ਹ੍ਵੈ ਸਹਿਜ ਬੁਲਾਯੋ।ਸੁਨਿ ਸ਼ਹਿਜ਼ਾਦਾ ਬਾਹਰ ਆਯੋ ਮੋਕੋ ਦੇਖਤਿ ਹਰਖਜੋ ਤਬਹੀ। ਲਖਜੋ ਕਿ–ਮਮ ਪਿਤ ਆਵਹਿ ਅਬਹੀ– ॥ ੫੫ ॥ ਹਿਤ ਕਰਿ ਉਰ ਮਹਿਂ ਪਗ ਲਪਟਾਵਾ। ਦੇ ਅਸੀਸ ਮੈਂ ਬਚਨ ਅਲਾਵਾ।'ਸ਼੍ਰੀ ਗੁਰ ਵਹਿਰ ਹਕਾਰਤਿ ਤੋਹੀ।ਲੈਨੇ ਹੇਤੁ ਪਠਾਯੋ ਮੋਹੀ'॥੫੬॥ ਦੋਹਰਾ॥ 'ਮਮ ਪਿਤ ਕੋ ਛੋਡਜੋ ਕਹਾਂ ਕਜੋਂ ਨਹਿਂ ਆਯੋ ਧਾਮ। ਪ੍ਰਭੁ ਕਿਉਂ ਬੈਠੇ ਵਹਿਰ ਤਹਿਂ ਤਜਿਤਲਵੈਡੀ ਗ੍ਰਾਮ?'॥੫੭॥ਚੌਪਈ॥'ਗੁਰਢਿਗਚਲਹੁ ਅਵਾਰ ਨ ਲਾਵਹੁ।ਸਭਿਹੀ ਉੱਤਰ ਤਿਨ ਤੇ ਪਾਵਹੁ'।ਸ਼ਹਿਜ਼ਾਦੇ ਕੇਭਾਗ ਬਡੇਰੇ। ਚਲਜੋ ਸੰਗ ਨਹਿਂ ਲਾਈ ਦੇਰੇ ॥ ੫੮ ॥ ਜਾਇ ਜਬਹਿ ਦਰਸ਼ਨ ਕੋ ਕੀਨੋ। ਚਰਨਾਂਬੁਜ[2] ਮਹਿਂ ਸਿਰ ਧਰਿ ਦੀਨੋ। ਸ਼੍ਰੀ ਗੁਰ ਤਿਹ ਸੋਂ ਗਿਰਾ ਅਲਾਈ। 'ਤੋਹਿ ਤਾਤ ਕੀ ਬੈਸ ਬਿਹਾਈ[3]' ॥ ੫੯ ॥ ਭਯੋ ਕਾਲਬਸਿ[4] ਤਿਹਕੋ ਜਾਨਿ।ਜਹਿਂ ਖੁਰਮਾਪੁਰਿ ਅਹੈ ਮਹਾਨ।ਤਹਿਂ ਲੈ ਚਲਨੋ ਅਬਤੁਝ ਭਾਈਂ।ਸੇਗ ਲੇਨਿ ਕੋ ਲੀਨ ਬੁਲਾਈ ॥੬੦॥ ਦੋਹਰਾ॥ ਦੋਨੋ ਹਮਕੋ ਉਚਿਤ ਹੈ ਤੋਕੋ ਅਬ ਸਿਰੁਪਾਉ। ਲੇਨੋ ਤੈਂ ਕਿਸ ਰੀਤਿ ਕੋ ਤੈਸੋ ਬਚਨ ਬਤਾਉ'॥ ੬੧॥ ਚੌਪਈ ॥ ਸੁਨਿ ਸ਼ਹਿਜਾਦੇ ਰਿਦੇ ਬਿਚਾਰੀ। ਸ਼੍ਰੀ ਪ੍ਰਭੁ ਸੋਂ ਪੁਨ ਗਿਰਾ ਉਚਾਰੀ।'ਪਿਤ ਮੇਰੇ ਕੋ ਦੀਨੋ ਜੈਸੇ। ਕ੍ਰਿਪਾ ਧਾਰਿ ਦੀਜੈ ਮੁਝ ਤੈਸੇ'॥੬੨॥ 'ਤੇਰੇ ਪਿਤਾ ਜਾਚਿਕੈ ਲੀਨੋ। ਅਗਨਿ ਦਾਹ ਤਿਹ ਕੋ ਹਮ ਦੀਨੋ। ਤੂੰ ਅਬ ਚਲਿ ਰਹਿਯੋ ਤਿਹ ਥਾਨਾਂ।ਮਰਦਾਨੇ ਕੇ ਹੋਇ ਸਮਾਨਾ॥੬੩॥ਹੋਵਹਿ ਤਹਾਂ ਮਹਾਨ ਪ੍ਰਕਾਸ਼ਾ। ਬਸਹੁ ਸਦਾ ਕਰਿ ਅਪਨ ਅਵਾਸਾ। ਪੁਨ ਜਸੋਂ ਮਨ ਹ੍ਵੈ ਕਰੀਅਹੁ ਤੈਸੇ। ਹਮਰੇ ਰਿਦੇ ਬਿਖੈ ਹੈ ਐਸੇ' ॥ ੬੪ ॥ ਹਾਥ ਜੋਰਿ ਤਿਨ

[1]ਚੁਪ ਕੀਤੇ। [2]ਚਰਨ ਕਵਲਾਂ। [3]ਆਯੁ ਬੀਤ ਗਈ। [4]ਕਾਲ ਵੱਸ ਹੋਣਾ ਤੋਂ ਭਾਵ ਹੈ ਸ਼ਰੀਰ ਤਿਆਗਣਾਂ। ਅੱਖਰੀ ਅਰਥ ਨਹੀਂ ਲੈਣੇ, ਮਰਦਾਨਾ ਤਾਂ ਕਾਲ ਤੇ ਫਤਹ ਪਾਕੇ ਗਿਆ ਹੈ, ਉਸ ਨੂੰ ਕਾਲ ਨੇ ਕੀਹ ਵੱਸ ਕਰਨਾ ਸੀ।

ਬਿਨੈ ਉਚਾਰੀ। 'ਮੈਂ ਰਾਵਰ ਕੇ ਨਿਤ ਅਨੁਸਾਰੀ। ਜੈਸੋ ਪਿਤਾ ਤੁਮਾਰੋ ਦਾਸੂ।ਤੈਸੇ ਮੁਝ ਜਾਨਹੁ ਸੁਖਰਾਸੂ!'॥੬੫॥ ਤਬ ਪ੍ਰਭੁ ਚਲੇ ਸੰਗ ਲੈ ਤਾਂਹੀ। ਪਹੁੰਚੇ ਨਗਰ ਤੁਲੰਭੇ*.ਮਾਂਹੀ। ਰਹੈ ਤਹਾਂ ਇਕ ਸੱਜਨ ਬੰਚਕ[1]। ਬੇਖ ਬੈਸਨੋਦਯਾ ਨ ਰੰਚਕ॥੬੬॥ਬਹੁਮੋਲੇ ਤਨੁ ਚੀਰ[2]ਹੰਢਾਈ।ਪੁਰਿਢਿਗਬੈਠਿ ਗਏ ਜਗ ਸਾਈਂ। ਸ਼ਹਿਜ਼ਾਦਾ ਲੈ ਆਇਸੁ ਪੁਰਿ ਮੈਂ।ਗਮਨਜੋ ਲਾਗੀਛੁਧਾ ਉਦਰ ਮੈਂ॥੬੭॥ਜਾਇ ਤਹਾਂ ਧੂਮਸਾਲਾ† ਦੇਖੀ।ਸੱਜਣ ਜਿਸ ਮਹਿਂ ਅਘੀ[3] ਵਿਸ਼ੇਖੀ। ਨੀਕੀ ਬਿਧਿ ਸੋਂ ਕੀਨ ਦੁਆਇ। ਸ਼ਹਿਜ਼ਾਦਾ ਬੈਠਜੋ ਢਿਗ ਜਾਇ॥੬੮॥ ਸਾਦਰ ਸੋਂ ਸੱਜਣ ਬਚ ਕਹਿਈ।'ਆਵਹੁ ਭਾਈ! ਕਹਿ[4] ਤੈਂ ਰਹਿਈ?।ਕੋ ਹੈ ਤੇਰੋ ਬਰਨ[5] ਬਤਾਵਹੁ?।ਕਿਤਤੇ ਆਯੋ ਕਿਤਕੋ ਜਾਵਹੁ?' ॥੬੯॥'ਜਾਤਿ ਮਿਰਾਸੀ ਜਾਨਹੁ ਮੇਰੀ।ਸਦਨ ਹਮਾਰੇ ਦੂਰ ਘਨੇਰੀ। ਜਾਉਂ ਅਗ਼ਾਰੀ ਕਾਰਜ਼ ਕੋਈ। ਤੁਮ ਢਿਗ ਆਯੋ ਛੁਧਾ ਜਿ ਹੋਈ' ॥੭੦॥ ਸੱਜਣ ਕਹੈ 'ਅਹਾਰ ਘਨੇਰਾ। ਕੋ ਜਜਮਾਨ ਵਡਾਹੁ ਤੇਰਾ ਜਾਂਕੋ ਅਹੈਂ ਮਿਰਾਸੀ ਐਸੋ।ਮੁਝ ਤੇ ਵਡਾ ਕਿ ਲਘੁ? ਕਹੁ ਤੈਸੋ'॥੭੧॥ ਸ਼ਹਿਜ਼ਾਦੇ ਸੁਨਿ ਬਚਨ ਬਖਾਨਾ।'ਹਮ ਤੁਮ ਤੇ ਮਮ ਪ੍ਰਭੂ ਮਹਾਨਾ।ਜੋ ਜਾਚਹਿਂ ਪੂਰਹਿ ਤਿਹਕਾਮਾ। ਛੱਤ੍ਰੀ ਕੁਲ ਸ਼੍ਰੀ ਨਾਨਕ ਨਾਮਾ' ॥੭੨॥ ਸੱਜਣ ਅਪਨੇ ਨਰ ਸੋਂ ਕਹਿਹੀ। 'ਬਡ ਪ੍ਰਭੁ ਕੋ ਸੁ ਮਿਰਾਸੀ ਅਹਿਹੀ। ਸੇਵਾ ਕੀਜੈ ਅਧਿਕ ਬਨਾਈ। ਜਿਸ ਪ੍ਰਕਾਰ ਇਹ ਉਰ ਹਰਖਾਈ' ॥੭੩॥ ਤਿਹ ਛਿਨ ਇਕ ਨਰ ਅਘੋ ਬੁਲਾਵਨ।'ਚਲਹੁ ਮਿਰਾਸੀ ਭੋਜਨ ਖਾਵਨ'। ਅੰਤਰਿ ਸਦਨ ਤਾਂਹਿ ਲੈ ਗਏ। ਤ੍ਰੈ ਮਾਨਵ ਤਹਿਂ ਇਕਠਾਂ ਭਏ ॥ ੭੪ ॥ ਦੋਹਰਾ ॥ ਗਹਿ ਸ਼ਹਿਜ਼ਾਦੇ ਕੋ ਤਬੈ ਮੁਸ਼ਕੈਂ ਲਈ ਚਢਾਇ।ਬਹੁ ਮੋਲੇ ਤਨ ਚੀਰ ਜੇ ਸਭਿ ਖਸੋਟ[6]ਦੁਖਦਾਇ॥ ੭੫॥ਚੌਪਈ॥ਬਹੁਰੋ ਦੇਇ ਸ਼ਾਸਨਾ[7] ਕਹਿਹੀਂ। 'ਤੁਮਢਿਗ ਔਰ ਵਸਤੁ ਜੋ ਅਹਿਹੀ।ਸੋ ਅਬਿ ਦੀਜੈ ਸਰਬ ਬਤਾਇ।ਨਾਤੁਰ ਤੁਝ ਮਾਰਹਿਂ ਇਹ ਘਾਇ' ॥੭੬॥ ਪੀੜ ਭਈ ਸ਼ਹਿਜ਼ਾਦੇ ਜਬਹੀ। ਸ਼੍ਰੀ ਨਾਨਕ ਚਿਤ ਕੀਨੋ ਤਬਹੀ। 'ਭਲੇ ਤਪਾ ਜੀ ਮੋਕਉ ਭੇਜਾ।ਹੋਤਿ ਬਡੋਦੁਖ ਫਟਤਿ ਕਰੇਜਾ॥੭੭॥ਭੂਲਜੋ ਰਿਦੇ ਬੈਸ਼ਨੋ ਦੇਖਾ।ਨਹਿਂ ਜਾਨਤਿ ਹੈ ਅਘੀ ਬਿਸ਼ੇਖਾ'।ਸ਼ਹਿਜ਼ਾਦੇ ਕੀ ਸਭਿ ਬਿਧਿ ਜਾਨੀ। ਤੁਰਨ ਗਮਨ ਕੀਨ ਗੁਨਖਾਨੀ ॥ ੭੮ ॥ ਬੈਸਜੋ ਜਹਾਂ

[1]ਠੱਗ। [2]ਬਸਤ੍ਰ। [3]ਪਾਪੀ। [4]ਕਿੱਥੇ। [5]ਛਾਤ। [6]ਖੋਹ ਲਏ। [7]ਤਾੜਨਾ। *ਤੁਲੰਭਾ ਮੁਲਤਾਨ ਦੇ ਜ਼ਿਲੇ ਵਿਚ ਨੱਗਰ ਹੈ। †ਏਥੇ ਮਸੀਤ ਤੇ ਠਾਕਰ ਦੁਆਰਾ ਸੀ। ਧਰਮਸਾਲ ਗੁਰੂ ਜੀ ਨੇ ਬਣਵਾਈ ਸੀ ਜਦੋਂ ਸਜਣ ਮੁਧਰ ਗਿਆ ਸੀ। ਦੇਖੋ ਪਰਾਤਨ ਜਨ ਸਾਖੀ ਦੀ ਸਾਖੀ ੧੭।

ਬੈਸ਼ਨੌ ਬਨਿ ਕੈ। ਦ੍ਵਾਦਸ਼ ਤਿਲਕ ਲਗਾਏ ਗਨਿ ਕੈ। ਜਾਇ ਨਿਕਟ ਬੇਦੀ ਕੁਲਰਾਈ। 'ਸ਼੍ਰੀ ਕਰਤਾਰ ਕਰ੍ਤਾਰ' ਅਲਾਈ ॥ ੭੬॥ 'ਸੱਜਣ ! ਹਮਰੋ ਏਕ ਮਿਰਾਸੀ। ਸੋ ਚਲਿ ਆਯੋ ਤੁਮਰੇ ਪਾਸੀ। ਹਟਿ ਕੈ[1] ਪੁਨ ਹਮ ਪਾਸ ਨ ਗਯੋ। ਕੋ ਜਾਨੈ ਤਿਹ ਕੋ ਕਜ਼ਾ ਭਯੋ ?' ॥੮੦॥ ਸੱਜਨ ਕਹੈ 'ਨ ਆਯੋ ਕੋਈ।ਜੋ ਆਵਤਿ ਹਮ ਢਿਗ ਹੈ ਸੋਈ'।ਸ਼੍ਰੀ ਗੁਰ ਕਹਿ 'ਘਰ ਆਯੋਤੋਹੀ'। ਕੂਰ ਨ ਕਹਉ ਇਹਾਂ ਸੋ ਹੋਹੀ'॥੮੧॥ਸੁਨਿ ਸੱਜਣ ਪੁਨ ਬਚਨ ਬਖਾਨਾ। 'ਤੁਮ ਪਿਖਿਯਤਿ ਹੋ ਸੰਤ ਮਹਾਨਾ। ਝੂਠ ਨ ਤੁਮ ਸੋਂ ਕਰੋਂ ਉਚਾਰੀ। ਨਹਿੰ ਪ੍ਰਤੀਤ ਤੋ ਲੇਹੁ ਨਿਹਾਰੀ'॥੮੨॥ਗੁਰ ਮੁਝ ਸੋ ਕਹਿ 'ਜਾਵਹੁ ਬਾਲਾ! ਕਰਹੁ ਬੈਸ਼ਨੌ ਕੋ ਮੁਖ ਕਾਲਾ। ਅੰਤਰ ਤੇ ਸ਼ਹਿਜ਼ਾਦਾ ਲਜਾਇ। ਕਾਲਖ ਯਾਂਕੇ ਬਦਨ ਲਗਾਇ' ॥੮੩॥ ਸੁਨਤਿ ਸ਼ੂੰਨ ਮਹਿੰ ਤੂਰਨ ਗਯੋ। ਬੰਧਨ ਯੁਕਤ ਬਿਲੋਕਤਿ ਭਯੋ।ਮੁਕਤਿ ਕਰਨੌ[2]ਸੋ ਲੀਨ ਉਠਾਈ।ਸ਼ਹਿਜਾਦੇ ਤਬ ਗਿਰਾ ਅਲਾਈ ॥ ੮੪ ॥ 'ਭਲੇ ਥਾਨ ਭੇਜਨੌ ਮੁਝ ਨਾਥਾ !। ਚੀਰ ਉਤਾਰੇ ਬੰਧੇ ਹਾਥਾ। ਇਨ ਤੇ ਪਟ ਅਬ ਦੇਹੁ ਦਿਵਾਏ। ਬੜੇ ਦੁਸ਼ਟ ਪਾਪੀ ਦੁਖ-ਦਾਏ' ॥੮੫॥ ਮਨੁਜ ਕਹੈਂ 'ਇਹੁ ਐਸੇ ਆਯੋ। ਨਹਿੰ ਦੁਕੂਲ[3] ਕੋਊ ਪਟ ਲਜਾਯੋ'। ਤਬ ਮੈਂ ਨਗਨ ਲੀਨ ਨਿਜ ਸਾਥਾ। ਆਯੋ ਜਹਿੰ ਠਾਂਢੇ ਜਗ ਨਾਥਾ ॥ ੮੬ ॥ ਦੋਹਰਾ ॥ ਗੁਰ ਬੂਝਨੋ 'ਕਿਉਂ ਨਗਨ ਭਾ ਕਿਨਹਿ ਉਤਾਰੇ ਚੀਰ?'। ਸੁਨਿਕੈ ਸ਼ਹਿਜ਼ਾਦਾ ਕਹਿਤਿ 'ਸੁਨਹੁ ਹਰਨ ਪਰ ਪੀਰ[4] !॥੮੭॥ ਚੌਪਈ ॥ ਇਹਤੋ ਭਲੋ ਬੈਸ਼ਨੌ ਬੈਸਾ। ਬੰਚਕ[5] ਅਘੀ ਨ ਕੋ ਇਸ ਜੈਸਾ। ਮੋਕੋ ਅੰਤਰ ਲੇਕਰਿ ਧਾਮਾ[6]। ਮੁਸ਼ਕੈਂ ਬਾਂਧਿ ਲੀਨਿ ਸੰਗਿ ਦਾਮਾ[7] ॥੮੮॥ ਚੀਰ ਉਤਾਰਿ ਸ਼ਾਸਨਾ ਦੀਨੀ। ਐਸੋ ਤੀਵ੍ਰ* ਪਾਪਮਤਿ ਭੀਨੀ[8]'। ਜਿਉਂ ਜਿਉਂ ਕਹਿਤਿ ਬਚਨ ਢਿਗ ਸੋਇ। ਤਿਉਂ ਤਿਉਂ ਸੱਜਣ ਲੱਜਿਤ ਹੋਇ ॥੮੯॥ਨੀਚ ਗ੍ਰੀਵ ਜਿਹ ਬੋਲ ਨ ਆਵੈ। ਕੈਸੋ ਦੁਰੈ[10] ਨ ਮਿਸ[11] ਕੋ ਪਾਵੈ। ਲੱਜਿਤ ਹੋਯੋ ਦੇਖਿ ਮਹਾਨਾ। ਤਿਹ ਛਿਨ ਸ਼੍ਰੀ ਗੁਰ ਸ਼ਬਦ ਬਖਾਨ॥੯੦॥

ਸੂਹੀ ਮਹਲਾ ੧ ਘਰੁ ੬

੧ ਓ ਸਤਿਗੁਰਪ੍ਰਸਾਦਿ ॥

ਉਜਲੁ ਕੋਹਾ ਚਿਲਕੜਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥ ੧ ॥ ਸਜਣ ਸੈਣੀ ਨਾਲਿ ਮੈ ਚਲਦਿਆ ਨਾਲ ਚਲੰਨਿ ॥

[1]ਮੁੜਕੇ । [2]ਤੇਰੇ ਹੀ । [3]ਛੁਡਾ ਲਿਆ । [4]ਦੁਪੱਟਾ । [5]ਪਰਾਈ ਪੀੜਾ ਹਰਨ ਵਾਲੇ। [6]ਠੱਗ । [7]ਘਰ ਦੇ । [8]ਰੱਸੀਆਂ ਨਾਲ । [9]ਪਾਪਾਂ ਵਿਚ ਮਤ ਅਤਿਸ਼ੈ ਕਰਕੇ ਭਿੱਜੀ ਹੋਈ ਸੂ । [10]ਛੁਪੇ। [11]ਬਹਾਨਾਂ । *ਪਖ—ਭੁਗਤ ।

ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨ੍ਹਿ ॥ ੧ ॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥ ੨ ॥ ਬਗਾਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਰੇ ਨਾ ਕਹੀਅਨ੍ਹਿ॥੩॥ਸਿੰਮਲ ਰੁਖੁ ਸਰੀਰੁ ਮੇ ਸੋ ਜਨ ਦੇਖਿ ਭੁਲੰਨ੍ਹਿ ॥ ਸੋ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੇ ਤਨਿ ਹੰਨ੍ਹਿ ॥ ੪ ॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥ ੫ ॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥ ੬ ॥ ੧ ॥ ੩ ॥

ਚੌਪਈ ॥ 'ਦੁਰਮਤਿ[1] ! ਤੂੰ ਕਲਿਮਲ[2] ਕੀ ਖਾਨਿ । ਬਨਜੋ ਬੈਸ਼ਨੋ ਬੇਖ ਮਹਾਨ । ਬਾਹਰ ਸੁਧਾ[3] ਬੀਚ ਬਿਖ ਪੂਰੀ । ਗਹਿ ਕੈ ਜਮ ਦੇਵਹਿਂ ਦੁਖ ਭੂਰੀ[4] ॥੬੧॥ ਜਬ ਜੰਜੀਰ ਤੋਹਿ ਗਰ ਪਾਵਹਿਂ।ਹੋਇ ਸ਼ਾਸਨਾ ਕੌਨ ਛੁਟਾਵਹਿ। ਦੁਸ਼ਟ ਕਰਤਿ ਧਨ ਜੋ ਇਕ ਥਾਇਂ।ਕਾਜ ਨ ਆਵਹਿ ਜਬ ਬਿਲਲਾਇਂ[5] ॥ ੬੨॥ ਸੁਤ ਬਨਿਤਾ[6] ਸਨਬੰਧੀ ਜੋਇ । ਕੋਇ ਨ ਤੋਹਿ ਸਹਾਈ ਹੋਇ।ਪਾਵਹਿ ਪੀਰ ਪਰਜੋ ਚਿਰ ਕਾਲਾ। ਫਲ ਪਾਪਨ ਕੋ ਹੋਇ ਬਿਸਾਲਾ'॥ ੬੩॥ ਦਰਸ਼ਨ ਕਰਿ ਸੁਨਿ ਬਚਨ ਭੁਯਾਨੇ'।ਮਨ ਸੱਜਣ ਭੈ ਭਯੋਮਹਾਨੇ। ਹੈ ਅਧੀਨ ਪਾਇਨ[7] ਲਪਟਾਯੋ। ਹਾਥ ਜੋਰਿ ਕਰਿ ਬਚਨ ਅਲਾਯੋ ॥੬੪॥ 'ਕਲਿਮਲਿ ਕੀਨੇ ਮੈਂ ਅਤਿ ਭਾਰੀ । ਅਬ ਰਾਖਹੁ ਹੌਂ ਸ਼ਰਨ ਤੁਮਾਰੀ।ਸੰਤ ਬਿਰਦ ਸਦ ਹੀ ਉਪਕਾਰੀ । ਰਾਵਰਿ ਮਿਲਤਿ ਭਈ ਸੁਧ ਸਾਰੀ' ॥ ੬੫॥ ਗੁਰ ਕਹਿਂ'ਪਾਪ ਕਰਨ ਤਜਿ ਦੇਈ।ਤੌ ਕਰੁਨਾ[8] ਕਰਤਾਰ ਕਰੇਈ। ਸੱਤਿਨਾਮ ਸਿਮਰਹੁ ਲਿਵਲਾਈ। ਭਲੋ ਜੀਅ ਕੋ ਹੁਇ ਸੁਖ ਪਾਈ' ॥ ੬੬ ॥ ਦੋਹਰਾ ॥ 'ਕਬ ਨ ਅਗਾਰੀ ਹੌਂ ਕਰੌਂ ਪਿਛਲੇ ਬਖਸ਼ਹੁ ਪਾਪ । ਉਪਦੇਸ਼ਹੁ ਸਿਖ ਕੀਜੀਏ ਦੇਹੁ ਨਾਮ ਕੋ ਜਾਪ ॥੬੭॥ ਚੌਪਈ॥ਮੋਰ ਕਰਮ ਕਰਿ ਇਤ ਤੁਮ ਆਏ' । ਕਹਿ ਇਉਂ ਰਹਨੋ ਚਰਨ ਲਪਟਾਏ । ਕ੍ਰਿਪਾ ਧਾਰਿ ਗੁਰ ਬਚਨ ਉਚਾਰਾ। 'ਏਹੁ ਮਿਰਾਸੀ ਗੁਰੂ ਤੁਮਾਰਾ॥੬੮॥ਇਸਕੋ ਮਾਨੇ[10] ਭਲਾ ਜਨੀਜੈ । ਕਰਨੇ ਪਾਪ ਸਰਬ ਤਜਿ ਦੀਜੈ' । ਸ਼ਹਿਜ਼ਾਦੇ ਕੋ ਬੰਦਨ ਕਰੀ। ਸੱਜਣ ਭਾ ਨਿਹਾਲ ਤਿਹ ਘਰੀ॥੬੯॥ਗੁਰਕਹਿਂ'ਸਦਨ ਪਾਪ ਧਨ ਜੋਊ[11]।

---

[1]ਹੇ ਦੁਰਮਤੀਏ ! [2]ਪਾਪਾਂ । [3]ਅੰਮ੍ਰਿਤ । [4]ਬਹੁਤਾ । [5]ਵਿਰਲਾਪ ਕਰੇਂਗਾ ਤੂੰ । [6]ਇਸਤਰੀ । [7]ਤੇ ਵਾਲੇ । [8]ਚਰਨੀ । [9]ਮੋਹਰ । [10]ਮੰਨਿਆਂ, ਸਤਿਕਾਰ ਕੀਤਿਆਂ । [11]ਘਰ (ਵਿਚ) ਪਾਪ (ਨਾਲ ਕੱਠਾ ਕੀਤਾ) ਧਨ (ਹੈ) ਜੋਹੜਾ ।

ਅਬ ਲੁਟਾਇ ਦੀਜੈ ਸਭਿ ਸੋਊ'। ਮਾਨਜੋ ਬਚਨ, ਨਿਕਟਿ ਜੋ ਦਰਬਾ। ਰੈਕ[1] ਬੁਲਾਇ ਲੁਟਾਯੋ ਸਰਬਾ ॥ ੧੦੦ ॥ ਬਖਸ਼ਜੋ ਇਸ ਪ੍ਰਕਾਰ ਤਿਸ ਭਾਈਂ*।ਆਗੈ ਕੀਨੋ ਗਮਨ ਗੁਸਾਈਂ। ਖੁਰਮੇਪੁਰਿ† ਮਹਿਂ ਪਹੁੰਚੇ ਜਾਈ। ਸ਼ਹਿਜ਼ਾਦੇ ਸੋਂ ਗਿਰਾ ਅਲਾਈ ॥੧੦੧॥ 'ਨਗਰ ਮਹਾਨ ਰੁਚਿਰ ਇਸ-ਥਾਨਾ। ਕੀਨੋ ਦਾਹੁ[2] ਇਹਾਂ ਮਰਦਾਨਾ'। ਸੁਨਿਕੈ ਸ਼ੋਨ ਦੇਖਿ ਥਲ ਭਾਈਂ। ਬੰਦਨ ਕੀਨੀ ਸੀਸ ਝੁਕਾਈ ॥ ੧੦੨ ॥ ਗੁਰ ਕਹਿਂ 'ਬਚਨ ਹਮਾਰਾ ਮਾਨਹੁ। ਇਹ ਥਲ ਰਹਹੁ ਕੁਟੰਬ ਨਿਜ ਆਨਹੁ। ਮਰਦਾਨੇ ਕੇ ਸਮ ਤੂ ਹੋਇ। ਪੂਜਹਿ ਪਗ ਸਗਰੋ ਪੁਰਿ[3] ਜੋਇ'॥੧੦੩॥ ਦੋਹਰਾ॥ ਸ਼ਹਿਜ਼ਾਦੇ ਕਰ ਬੰਦਿ ਕੈ ਪੁਨ ਬੂਝੇ ਜਗਤੇਸ਼। 'ਹਮਰਾ ਕੋ ਅਵਿਲੰਬ[4] ਹੈ ਤੁਮ ਗਵਨਹੁ ਪਰਦੇਸ਼' ॥ ੧੦੪ ॥ ਚੌਪਈ ॥ ਸ਼੍ਰੀ ਗੁਰ ਭਨਜੋ 'ਨਿਕੇਤ[5] ਤੁਮਾਰੇ। ਸਰਬ ਪਦਾਰਥ ਹੋਹਿਂ ਸੁਖਾਰੇ। ਬੰਸ ਬ੍ਰਿੱਧ ਹੋਵਹਿਗੋ ਤੁਮਰਾ।ਮਾਨਹੁ ਸਾਚ ਬਚਨ ਇਹੁਂ ਹਮਰਾ॥੧੦੫॥ਚਿੰਤ[6] ਕਰਹੁ ਜਬ ਹੀ ਮਨ ਮਾਂਹੀ। ਆਵੈਂ ਨਿਕਟਿ ਦੇਰ ਕੁਛ ਨਾਂਹੀ। ਇਸ ਬਿਧਿ ਕਰਹੁ ਸੱਤਜ ਪਰਤੀਤਾ। ਡੋਲਹੁ ਨਹੀਂ ਰਾਖਿ ਥਿਰ ਚੀਤਾ' ॥੧੦੬॥ ਸ਼ਹਿਜ਼ਾਦੇ ਤਬ ਜੋਰੇ ਹਾਥਾ। ਕਹੈ 'ਪ੍ਰਤੀਤ ਮੁਝੈ ਪ੍ਰਭੁ ਨਾਥਾ!'। ਤਬ ਸ਼੍ਰੀ ਗੁਰ ਮੰਜੀ ਤਿਹਂ ਦੀਨੀ। ਆਪ ਚਲਿਨ ਕੀ ਮਨਸ਼ਾ ਕੀਨੀ ॥ ੧੦੭ ॥ ਸ਼ਹਿਜ਼ਾਦਾ ਨਿਜ ਸਦਨ ਸਿਧਾਰਾ। ਲੇਨੇ ਹੇਤੁ ਸਰਬ ਪਰਵਾਰਾ। ਤਬ ਕੋ ਬਸਜੋ ਜਾਇ ਤਿਹ ਥਾਨਾ। ਬਧੀ ਮੰਨਤਾ ਬੰਸ਼ ਮਹਾਨਾ ॥੧੦੮॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਮਰਦਾਨਾ ਮਰਨ, ਸ਼ਹਿਜ਼ਾਦੇ ਕੋ ਪ੍ਰਸੰਗ' ਬਰਨਨੰ ਨਾਮ ਪੈਂਤੀਸਮੋਂ ਅਧਜਾਯ ॥ ੩੫ ॥

੩੬. [ਗੁਰਪਗ ਸਿਮਰਨ, ਕੰਧਾਰ, ਯਾਰਵਲੀ, ਖੱਤ੍ਰੀ, ਸ਼ਾਹ ਸ਼ਰਫ, ਮਾਨਚੰਦ ਨਿਸਤਾਰਾ]

ਦੋਹਰਾ ॥ ਸ਼੍ਰੀ ਗੁਰ ਪਗ ਕੋ ਸਿਮਰ ਉਰ ਰੋਜ ਖੋਜਿ ਨਿਜ ਰੂਪ।
ਪਾਇਂ ਸਹਿਜ ਸੁਖ ਕੋ ਤਬੈ ਉਧਰ ਅੰਧੇਰੇ ਕੂਪ ॥ ੧ ॥

[ਰੋਜ=ਹਰ ਦਿਨ, ਸਦਾ। [ਫਾ:—ਰੋਜ਼]। ਸਹਿਜ ਸੁਖ=ਉਹ ਸੁਖ ਜੋ ਪੂਰਣ ਪਦ ਦੀ ਪ੍ਰਾਪਤੀ ਤੇ ਹੁੰਦਾ ਹੈ, ਪਰਮਾਤਮਾ ਦੇ ਨਿਰੰਤਰ]

[1]ਕੰਗਾਲਾਂ ਨੂੰ। [2]ਸਸਕਾਰ। [3]ਸਾਰਾ ਸ਼ਹਿਰ। [4]ਆਸਰਾ। [5]ਘਰ। [6]ਯਾਦ।

*ਸੱਜਣ ਦਾ ਪ੍ਰਸੰਗ ਪੁਰਾਤਨ ਜਨਮਸਾਖੀ ਵਿਚ ਹੈ, ਪਰ ਪਹਿਲੀ ਉਦਾਸੀ ਦਾ ਪਹਿਲਾ ਟਿਕਾਣਾ ਇਹ ਲਿਖਿਆ ਹੈ ਤਦੋਂ ਨਾਲ ਮਰਦਾਨਾ ਸੀ। ਸੱਜਣ ਦਾ ਠੱਗ ਗਰੂ ਢੂਹਾਕੇ ਗੁਰੂ ਜੀ ਨੇ ਧਰਮਸਾਲ ਬਣਵਾਈ ਜੋ ਪਹਿਲੀ ਧਰਮਸਾਲ ਹੋਈ।ਸਜਣ ਦੀ ਸਮਾਧਅਜੇ ਹੋਤੇ ਇਸ ਧਰਮਸਾਲ ਦੇ ਨੇੜੇ ਹੈ। †ਖੁਰਮੇ ਬਾਬਤ ਪਿੱਛੇਲਿਖ ਆਏਹਾਂ,ਵਿਸ਼ੇਸ਼ਖੋਜ ਦੀਲੋੜਹੈ।

{ ਮੇਲ ਦਾ ਸੁਖ। ਉਧਰ=ਉੱਚੇ ਉੱਠਣਾ। ਕਿਸੇ ਨੀਵੇਂ ਥਾਓਂ ਯਾ ਦਸ਼ਾ ਤੋਂ ਉਪਰ ਆਉਣਾ। ਤਰ ਜਾਣਾ। [ਸੰਸ:, ਉਦ੍ਧਾਰਣੰ]। }

ਅਰਥ—ਸ਼੍ਰੀ ਗੁਰੂ ਜੀ ਦੇ ਚਰਨਾਂ ਨੂੰ ਰਿਦੇ (ਵਿਖੇ) ਸਦਾ ਸਿਮਰ (ਤੇ) ਨਿਜ ਸਰੂਪ ਦੀ ਖੋਜ ਕਰ ਤਦ (ਸੰਸਾਰ ਰੂਪੀ) ਅੰਨ੍ਹੇ ਖੂਹ ਤੋਂ ਉਧਾਰ (ਹੋਵੇ) ਤੇ ਸਹਿਜ ਸੁਖ ਪਾ ਲਵੇਂ।

ਸ਼੍ਰੀ ਬਾਲਾ ਸੰਧੁਰੁ ਵਾਚ ॥ਚੌਪਈ॥ਸ਼੍ਰੀ ਅੰਗਦ ਸੁਨਿ ਕਥਾ ਰਸਾਲਾ। ਗਏ ਕੰਧਾਰ ਮਝਾਰ ਕ੍ਰਿਪਾਲਾ।ਯਾਰਵਲੀ ਇਕ ਮੁਗ਼ਲ ਰਹੈਤਾ। ਤਿਹ ਸੋਂ ਕੀਨ ਮਿਲਨ ਭਗਵੈਤਾ ॥ ੨ ॥ ਬੂਝਨ ਹਿਤ ਤਿਹ ਬਚਨ ਉਚਾਰਾ । 'ਗੁਫਤੋ ਅਪਨੋ ਨਾਮ ਚਿ ਦਾਰਾ[1]?'[2]'ਮਾ'ਨਾਮ ਨਾਨਕ ਨਿਰੰਕਾਰੀ'।ਕਹੈ 'ਮਾਯਨਾ[3] ਕਰੋ ਉਚਾਰੀ'॥੩॥[2]'ਬੰਦਾ ਹਉਂ ਖੁਦਾਇ ਕਾ ਜਾਨਹੁੰ'।ਪੁਨ ਬੂਝਤਿ'ਨਿਜ ਪੀਰ ਬਖਾਨਹੁੰ'। [2]'ਯਕ ਖੁਦਾਇ ਹੈ ਦਿਗਰ[4] ਨ ਕੋਈ । ਜਗਤ ਮੁਰੀਦ ਪੀਰ ਬਡ ਸੋਈ' ॥੪॥ ਬਚਨ ਸੁਨਤਿ ਭਾ ਦੇਖਿ ਨਿਹਾਲਾ। ਧਰਨੋ ਚਰਨ ਪੁਰ ਸਿਰ ਤਤਕਾਲਾ । 'ਤੁਮ ਖੁਦਾਇ ਹੋ ਧਰਨੋ ਸਰੀਰਾ। ਭੰਜਹੁ[5] ਜਨਮੁ ਮਰਨ ਕੀ ਪੀਰਾ'॥੫॥ ਮੈਂ ਜਾਨੋਂ ਨਿਜ ਪੀਰ ਬਿਸ਼ਾਲਾ। ਤੁਮਰੋ ਭਾ ਮੁਰੀਦ ਇਹ ਕਾਲਾ' । ਬੂਝਨੋ ਗੁਰੂ 'ਨਾਮ ਕੋ ਤੇਰਾ ? । ਕਿਉਂ ਮੁਰੀਦ ਹੋਵਤਿ ਹੈਂ ਮੇਰਾ' ॥੬॥ 'ਯਾਰਵਲੀ ਜਾਨਹੁ ਮਮ ਨਾਮੂ। ਬਨਉਂ ਮੁਰੀਦ ਮੁਕਤਿ ਕੇ ਕਾਮੂ[6]'। ਤਿਹ ਕੀ ਸ਼ਰਧਾ ਦੇਖਿ ਬਿਸ਼ਾਲਾ।ਉਪਦੇਸ਼ਨੋ ਕਰਿਦੀਨ[7] ਨਿਹਾਲਾ ॥ ੭ ॥ ਏਕ ਨਿਸਾ ਬਸਿਕੈ ਤਿਹ ਸਦਨਾ । ਚਲਿਨ ਤਜਾਰ ਭੇ ਪੰਕਜ ਬਦਨਾ । ਯਾਰਵਲੀ ਬੰਦੈ ਸਿਰ ਨਯਾਇ । ਭਈ ਮਸਤ ਮਤ ਨਾਮ ਖੁਦਾਇ ॥ ੮ ॥ ਤਿਹ ਕੋ ਧੀਰਜ ਦੈ ਪੁਨ ਗਏ।ਇਕ ਖੱਤ੍ਰੀ ਕੋ ਦੇਖਤਿ ਭਏ। ਜਮੀ ਬਰਫ ਬਹੁ ਤਿਸ ਨੈ ਫੋਰੀ । ਲਾਗਨੋ ਮੱਜਨ ਕਰਨੈ ਭੋਰੀ ॥੯॥ ਕਰਨ ਕ੍ਰਿਤਾਰਥ ਤਾਂਹਿ ਸਮੀਪਾ।ਬੂਝਤਿ ਭੇ ਬੇਦੀਕੁਲਦੀਪਾ।'ਕੋ ਹੈ ਬਰਨ,ਨਾਮ ਕੋਤੇਰਾ?। ਨ੍ਹਾਨ ਚਹਤਿ ਹੈ ਸੀਤ ਘਨੇਰਾ'॥੧੦॥ ਕਰਿ ਸ਼ਨਾਨ ਜਬ ਬਾਹਰ ਆਵਾ। ਦਰਸ਼ਨ ਦੇਖਤਿ ਭਰਮ ਨਸਾਵਾ।ਬਿਮਲ[10] ਰਿਦਾ ਹ੍ਵੈ ਬੇਦਨ ਕੀਨੀ। ਸੰਤ ਰੂਪ ਲਖਿ ਮਹਿਮਾ ਚੀਨੀ॥੧੧॥ਹਾਥ ਬੰਦਿਕੈ ਬਿਨੈ ਬਖਾਨੀ।'ਸੰਤਮਿਲਨ ਮਮ ਚਾਹਿ ਮਹਾਨੀ। ਅਬ ਰਾਵਰ ਪਰ ਭਈ ਪ੍ਰਤੀਤੀ। ਦਰਸ ਦੇਖਿ ਭਾ ਮਨ ਯੁਤ ਪ੍ਰੀਤੀ[11] ॥ ੧੨ ॥ ਪੂਰਬ ਕਰਮਨ ਕੇ ਫਲ ਪਾਏ। ਪੂਰਨ ਸੰਤ

---

[1]ਕਹੋ ਜੀ ਰੱਖਦੇ ਹੋ ਆਪਨਾ ਨਾਮ ? [2]ਗੁਰੂ ਜੀ ਬੋਲੇ। [3]ਸਾਡਾ। [4]ਅਰਬ। [5]ਦਸਦਾ। [6]ਭੁੱਲਦੇ ਹੋ। [7]ਪੀੜਾ।[8]ਮੁਕਤੀ ਦਾਸਤੋ। [9]ਕਲ ਦਿੱਤਾ। [10]ਉੱਜਲ। [11]ਪ੍ਰੀਤ ਵਾਲਾ ਹੋ ਗਿਆ ਹੈ ਮਨ।

ਮਿਲੇ ਤੁਮ ਆਏ'।ਤਿਹ ਕੀ ਪ੍ਰੀਤਿ ਦੇਖਿ ਗੁਨਖਾਨੀ।ਉਪਦੇਸ਼ੀ ਉਰਭਗਤਿ ਮਹਾਨੀ ॥ ੧੩ ॥ ਸਗਰੀ ਘਾਲ ਸੰਪੂਰਨ ਕੀਨੀ।ਪ੍ਰਭੁ ਸਿਮਰਨ ਭੀ ਪ੍ਰੀਤ ਨਵੀਨੀ। ਕਰਿ ਬਿਨਤੀ ਲੇ ਸਦਨ ਸਿਧਾਰਾ। ਅਧਿਕ ਭਾਉ ਕਰਿ ਭੋਜਨ ਖੁਆਰਾ[1] ॥੧੪ ॥ ਤੀਨ ਦਿਵਸ ਰਾਖੇ ਹਿਤ ਸੰਗਾ। ਯਾਰਵਲੀ ਕੋ ਸੁਨਹੁ ਪ੍ਰਸੰਗਾ। ਸ਼ੇਖ ਸ਼ਰਫ ਇਕ ਤਿਹ ਕੋ ਮੀਤਾ। ਪਰਚਤਿ ਹੁਤੇ ਕਰਤਿ ਹਿਤ ਚੀਤਾ[2] ॥੧੫॥ ਦੋਹਰਾ॥ ਜਬ ਸ਼੍ਰੀ ਗੁਰ ਮਿਲਿ ਕੈ ਗਏ ਪੀਛੇ ਆਯੋ ਸੋਇ ॥ ਹੋਯੋ ਮਗਨ ਬਿਲੋਕਿ ਕੈ ਬੂਝਨੋ ਬਚਨ ਬੁਗੋਇ[3] ॥ ੧੬ ॥ ਚੌਪਈ ॥ 'ਕੌਨ ਹਾਲ ਤੁਮ ਭਏ ਦਿਵਾਨੇ?। ਜਗ ਬਿਵਹਾਰ ਸਰਬ ਬਿਸਰਾਨੇ। ਕਾਲ ਔਰ ਬਿਧਿ ਔਰੈ ਆਜਾ। ਕੋ ਤੁਹਿ ਮਿਲਯੋ?ਭਯੋ ਅਸ ਕਾਜਾ'॥੧੭॥ਯਾਰਵਲੀ ਤਿਹ ਸੰਗ ਬੁਗੋਵਾ[4]। 'ਯਕ ਕੋ ਮੈਂ ਮੁਰੀਦ ਲਖਿ ਹੋਵਾ।ਅਹੈ ਫਕੀਰ ਪੀਰ ਜੋ ਮੇਰੋ। ਹਾਲ ਭਯੋ ਅਸ ਦਰਸ਼ਨ ਹੇਰੋ[5] ॥ ੧੮ ॥ ਕਰੁਨਾ ਦ੍ਰਿਸ਼ਟਿ[6] ਧਾਰਿ ਕੈ ਮੋ ਪਰ। ਦੀਨੋ ਗਯਾਨ ਮੋਹ ਮਨ ਕੋ ਹਰਿ[7]'।ਬੂਝੈ ਸ਼ੇਖ 'ਸੁ ਕੁਜਾ[8] ਸ਼ਿਧਾਯੋ।ਦਿਖਰਾਵਹੁ,ਅਸ ਜਾਂਹਿ ਬਨਾਯੋ'॥੧੯॥ ਯਾਰਵਲੀ ਕਹਿ 'ਭਾਉ[9] ਧਰੀਜੈ। ਮਿਲਹਿ ਆਇ ਸੋ ਆਪ, ਲਖੀਜੈ'। ਸੁਨਤਿ ਬਚੌਨ ਦੇ ਧਰਨਾ ਬੈਸਾ। ਕਹੈ 'ਉਠਉਂ ਪਿਖਿਕੈ ਉਹ ਕੈਸਾ' ॥੨੦॥ ਆਗੈ ਮਿਲਿਕੈ ਜਾਵਤਿ ਧਾਮੂ।ਬੈਠਿ ਰਹਯੋ ਤਹਿਂ ਦੇਖਨ ਕਾਮੂ।ਜਬ ਹੀ ਦਿਵਸ ਬਿਤੀਤੇ ਚਾਰ।ਆਏ ਸ਼੍ਰੀ ਗੁਰ ਕਰੁਨਾਧਾਰਿ ॥ ੨੧ ॥ ਦੇਖਯੋ ਯਾਰਵਲੀ ਤਬ ਗੁਰ ਕੋ। ਤੁਰਨ ਉਠਯੋ ਪ੍ਰੇਮ ਕਰਿ ਉਰਕੋ। ਕਿਧ ਬੰਦਨ ਜੁਗ ਪਦ ਅਰਬਿੰਦਾ। ਬੈਸਾਰੇ ਪੁਨ ਆਨੰਦਕੰਦਾ[10] ॥ ੨੨ ॥ ਸ਼ੇਖ ਸ਼ਰਫ ਪੁਨ ਬਾਨੀ ਭਾਖੀ। 'ਖਫਨੀ ਕਰਦ ਚਿਕਾਰ*ਜੁ ਰਾਖੀ[11]?'। ਗੁਰੁ ਮਾਯਨਾ ਤਾਂਹਿ ਬਤਾਇ[12]। 'ਖਫਨੀ ਹੁਇ ਗਰ[13] ਖਉਫ ਖੁਦਾਇ॥੨੩॥ ਜੀਵਤਿ ਮ੍ਰਿਤਕ[14] ਜਗਤ ਹ੍ਵੈ ਰਹੀਏ। ਹੱਕ[15]ਪਛਾਨਿ ਸਰਬ ਸੁਖ ਲਹੀਏ।ਜਲਕੇ ਬਿਖੈਛੁਧ ਜੋ ਤਰਿਹੀ[16]।ਬਹੁਰ ਨ ਛੁਧਨਕੋ ਡਰ ਕਰਿਹੀ[17]॥੨੪॥ਨਦੀ ਸਰਬ ਅਰ ਸਾਗਰਮਾਂਹੀ।ਤਰਤਿ ਸਰਬ ਪਰ ਕਬਿ ਨ ਡੁਬਾਹੀ। ਤੈਸੇ ਮ੍ਰਿਤਕ ਭਏ ਜੋ ਜੀਵਤਿ। ਪੁਨ ਤਿਨ

[1]ਖੁਆਲਿਆ। [2]ਦਿਲੀ ਪਿਆਰ ਨਾਲ। [3]ਕਹਿਕੇ। [4]ਕਿਹਾ। [5]ਭਿਠਿਆਂ। [6]ਮੇਹਰ ਦੀ ਨਜ਼ਰ। [7](ਮੇਰੇ) ਮਨ ਦਾ ਮੋਹ ਨਾਸ਼ ਕਰਕੇ। [8]ਕਿੱਥੇ ? [9]ਪ੍ਰੇਮ। [10]ਅਨੰਦ ਦੇ ਮੂਲ। [11]ਜੋ ਕਰ ਰੱਖੀਹੈ ਖਫਨੀ ਇਹ ਕਿਸ ਲਈ ਹੈ ? [12]ਗੁਰੂ ਜੀ ਨੇ ਮਤਲਬ ਤਿਸਦਾ ਦੱਸਿਆ। [13]ਗਲ ਵਿਚ। [14]ਜੀਉਂਦਿਆਂ ਹੀ ਮੁਰਦਾ। [15]ਰੱਬਨੂੰ। [16]ਡੁੱਬਕੇ ਜੋ ਤਰਦਾ ਹੈ। [17]ਕਰਦਾ। *ਪਾ:—ਕਰ ਦਰਿਕਾਰ।

ਨਹਿੰ ਮ੍ਰਿਤਕੋ ਦੁਖ ਥੀਵਤਿ[1] ॥੨੫॥ ਆਪਾ[2] ਕਬਿ ਨ ਜਨਾਵਹੁ ਕਾਂ ਕੌ। ਹੋਇ ਰਹੌ ਸਭਿ ਕੀ ਪਗ ਖ਼ਾਕੋ[3]।ਬੂਝੇ ਸ਼ਰਫ਼ਗੋਦੜੀ ਕੌਨ?।ਕਹੋ ਕਰਮ ਬੈਰਾਗੀ ਜੌਨ?'॥੨੬॥ ਦੋਹਰਾ॥ ਗੁਰੂ ਭਨਜੋ 'ਅਸ ਗੋਦੜੀ, ਸੂਈ ਸਬੂਰੀ[4] ਤੋਹੁ। ਬੁਜਰਕ ਸੰਗਤਿ ਤੰਤ[5] ਲੇ ਸੀਵਨ ਮਨਨ[6] ਕਰੇਹੁ ॥੨੭॥ ਚੌਪਈ ॥ ਮਾਨ ਖੋਇ ਗਰ ਪਾਵਹੁ ਤਾਂਹੀ। ਜਮ ਸਰਦੀ[7] ਡਰ ਹੋਵਤਿ ਨਾਂਹੀ। ਹੋਇ ਬਿਐਬ ਬਿਰਾਗੀ ਸੋਇ।ਮਾਯਾ ਮੋਹ ਲਗੈ ਨਹਿੰ ਕੋਇ ॥੨੮॥ ਏਕ ਖ਼ੁਦਾਇ ਸਭਿਨਿ ਮਹਿੰ ਜਾਨਹਿ। ਰਿਦੈ ਬਿਕਾਰ ਨ ਕਬਹੂੰ ਆਨਹਿ। ਬੰਧਨ ਤਜਿ ਅਬੰਧ[8] ਜੋ ਰਹੈ। ਤਿਹ ਕੋ ਸੰਤ ਬਿਰਾਗੀ ਕਹੈਂ' ॥ ੨੯ ॥ ਸੁਨਿਕੈ ਸ਼ਰਫ਼ ਭਯੋ ਮਨ ਦੀਨ। ਪਗ[9] ਸਿਰ ਧਰਿ ਨ ਉਠਾਵਨ ਕੀਨ। ਕਹੈ ਕਿ 'ਭਯੋ ਮੁਰੀਦ ਤੁਮਾਰਾ।ਹੁਇ ਪੀਰਨ ਸਿਰ ਪੀਰ ਉਦਾਰਾ॥੩੦॥ਤੁਮ ਸਮ ਸਾਹਿਬ ਔਰ ਨ ਪਾਵਹਿੰ। ਜਗਤ ਸਰਬ ਜੇ ਖੋਜਨ ਜਾਵਹਿੰ'। ਗੁਰ ਨਿਜ ਕਰ ਸੋਂ ਸੀਸ ਉਠਾਵਾ। ਕਹਜੋ 'ਰਿਦੇ ਤੇ ਤਜਿਯੇ ਦਾਵਾ ॥ ੩੧ ॥ ਸੱਤਿਨਾਮ ਸਿਮਰਹੁ ਲਿਵਲਾਇ। ਦੇਖਹਿ ਕਰੁਨਾ ਦ੍ਰਿਸ਼ਟਿ ਖ਼ੁਦਾਇ'।ਛੁਯੋ ਗੁਰੂ ਕਰ ਸੋਂ ਸਿਰ ਜਬਿਹੀ।ਜਗੀ ਨਾਮ ਲਿਵ ਮਨ ਮਹਿੰ ਤਬਿਹੀ ॥੩੨॥ ਗੁਰ ਕਹਿ 'ਤੁਮ ਅਬ ਸਦਨ ਸਿਧਾਰਹੁ।ਰਿਦੇ ਖ਼ੁਦਾਇ ਸਦੀਵ ਸਮਾਰਹੁ[10]'।ਸ਼ੇਖ ਜੋਰਿ ਕਰ ਬਚਨ ਉਚਾਰਾ। 'ਬਹੁਰ ਦੇਹੁਗੇ ਕਬਹਿ ਦਿਦਾਰਾ?'॥੩੩॥[11]'ਰਿਦੇ ਯਾਦ ਰਾਖਹੁ ਯੁਤ ਪ੍ਰੀਤੀ। ਅਬ ਦਿਦਾਰ ਸਮਝਹੁ ਇਸ ਰੀਤੀ। ਜੌ ਤੇਰੇ ਚਿਤ ਹ੍ਵੈ ਬਹੁ ਚਾਹੀ। ਸ਼ਹਿਜ਼ਾਦਾ ਹੈ ਖੁਰਮੇ ਮਾਂਹੀ ॥ ੩੪ ॥ ਮਰਦਾਨੇ ਕੋ ਸੁਤ ਯੁਤ ਗਯਾਨਾ।ਤਿਹ ਕੋ ਦਰਸਹੁ ਜਾਇ ਸੁਜਾਨਾ। ਜੈਸੋ ਦਰਸ ਹਮਾਰੋ ਕੀਨੋ। ਤੈਸੇ ਫਲ ਤਿਹ ਕੋ ਤੁਮ ਚੀਨੋ' ॥ ੩੫ ॥ ਸੁਨਿ ਆਇਸੁ ਗੁਰ ਕੀ ਸਿਰ ਧਰਿਕੈ। ਗਮਨਜੋ ਸਦਨ ਭਾਉ ਬਹੁ ਕਰਿਕੈ।ਚਲਨਿ ਤਯਾਰ ਆਪ ਭੇ ਜਬਹੀ। ਧਾਰਵਲੀ ਥੰਦੇ ਪਦ ਤਬਿਹੀ ॥੩੬॥ ਦੋਹਰਾ ॥ 'ਮੋਕੋ ਮਿਲਿਹੋ ਆਨਿ ਕਬ ਕਰੁਨਾਨਿਧਿ[12] ਸੁਖਦਾਇ ! ਕਿਧੌਂ ਚਲਹੁ ਲੇ ਸੰਗਿ ਨਿਜ ਬਿਰਹ[13] ਨ ਹ੍ਵੈ ਜਿਸੁਭਾਇ[14]'॥੩੭॥ਚੌਪਈ॥ਸ਼੍ਰੀਗੁਰ ਕਹਜੋ'ਮਿਲਿਨ ਇਹੁ ਜਾਨ।ਦਾਵੇ ਕੋ ਕਰਿ ਦੂਰ ਗੁਮਾਨ।ਰਹਿਨੋ ਇਹਾਂ ਆਪਨੋ ਜਾਨਹੁ। ਰਿਦੇ

[1]ਹੁੰਦਾ। [2]ਆਪਣਾ ਆਪ। [3]ਪੈਰਾਂ ਦੀ ਧੂੜੀ। [4]ਸੰਤੋਖ। [5]ਮਹਾਂ ਪੁਰਖਾਂ ਦੀ ਸੰਗਤ ਦਾ ਤਾਗਾ। [6]ਮੰਨਣ ਨੂੰ। [7]ਮੌਤ ਰੂਪੀ ਸਰਦੀ। [8]ਬੰਧਨ ਰਹਤ। [9]ਚਰਣਾਂ ਤੇ। [10]ਸਿਮਰੋ। [11]ਗੁਰੂ ਜੀ ਬੋਲੇ। [12]ਹੇ ਮੇਹਰ ਦੇ ਖਜ਼ਾਨੇ। [13]ਵਿਛੋੜਾ। [14]ਜਿਵੇਂ ਨਾਂ ਹੋਵੇ।

ਹਮਾਰੀ ਆਇਸੁ ਮਾਨਹੁ' ॥੩੮॥ ਅਸ ਕਹਿ ਗਮਨ ਕੀਨ ਤਿਹ ਕਾਲਾ। ਭਜਿ ਕੰਧਾਰ ਗੋ ਗ੍ਰਾਮ ਕ੍ਰਿਪਾਲਾ। ਏਕ ਪਠਾਨ ਮਿਲਨ ਭਹਿੰ ਆਈ। ਪ੍ਰਭੁ ਕੋ ਦੇਖਤਿ ਗਿਰਾ ਅਲਾਈ ॥੩੯॥ ਦੋਹਰਾ॥ 'ਕਿਹ ਤੇ ਆਏ, ਕੌਨ ਹੋ, ਕਿਉਂ ਬੈਸੇ ਇਸ ਥਾਨ?।ਕਿਸ ਸਿਉਂ ਤੁਮਰੋ ਕਾਮ ਹੈ?ਮੁਖ ਤੇ ਸਾਚ ਬਖਾਨ'।੪੦। ਚੌਪਈ॥ਤਿਹ ਸੋਂ ਬਚਨ ਕਹਜੋ ਸੁਖਦਾਇ। 'ਹਮ ਹੈਂ ਬੰਦੇ ਲਖਹੁ ਖ਼ੁਦਾਇ। ਇਕ ਮਾਨਵ ਸੋਂ ਹਮਰੋ ਕਾਜਾ। ਮਿਲੋਂ ਤਾਂਹਿ ਸੋਂ, ਕਹੋਂ ਨ ਪਾਜਾ'॥੪੧॥ ਬੂਝੈ ਖਾਨ 'ਕੌਨ ਨਰ ਸੋਇ?।ਜਿਹ ਸੋਂ ਮਿਲਨ ਤੁਮਾਰਾ ਹੋਇ'। ਗੁਰੂ ਭਨੈ 'ਖੱਤ੍ਰੀ ਤਿਹ ਜਾਤਿ।ਅਹੈ ਸੁ ਖਾਨਚੰਦ ਕੋ ਤਾਤ[1] ॥੪੨॥ ਮਾਨਚੰਦ ਹੈ ਜਾਂਕੋ ਨਾਮੂ।ਤਿਹ ਕੇ ਸੰਗ ਹਮਾਰੋ ਕਾਮੂ'। ਖਾਨ ਭਨੈ 'ਹੈ ਗ੍ਰਾਮ ਮਝਾਰਾ। ਮਿਲਹੁ ਜਾਇਕੈ ਤਾਂਹਿ ਅਗਾਰਾ[2] ॥ ੪੩ ॥ ਬੈਠੇ ਕਿਉਂ ਹੋ ਬੀਚ ਉਜਾਰਾ। ਸ਼ੁਭ ਸੁਭਾਇ ਮੈਂ ਲਖੌਂ ਤੁਮਾਰਾ'। ਸ਼੍ਰੀ ਗੁਰ ਕਹੈਂ'ਨ ਹਮ ਤਹਿੰ ਜਾਇਂ। ਆਨਿ ਮਿਲੈਗਾ ਸੋ ਇਹ ਥਾਇਂ' ॥੪੪॥ ਸੁਨਿ ਕੈ ਖ਼ਾਨ ਗ੍ਰਾਮ ਮਹਿ ਗਯੋ। ਖੱਤ੍ਰੀ ਕੋ ਸੁਧ ਦੇਵਤਿ ਭਯੋ।'ਬਾਹਰਦ੍ਵੈ ਫਕੀਰ ਹੈਂ ਬੈਸੇ।ਮੈਂ ਬੂਝਨੋ ਸੋ ਭਾਖਤਿ ਐਸੇ ॥੪੫॥–ਮਨਚੰਦ ਖੱਤ੍ਰੀ ਜੋ ਰਹਿਈ। ਤਿਹ ਸੰਗ ਹਮਰੋ ਕਾਰਜ ਅਹਿਈ–। ਰਹਜੋ ਬੁਲਾਇ ਸੁ ਆਵਤਿ ਨਾਂਹੀ। ਤੁਮ ਦੇਖਹੁ ਤਿਨ ਕੋ ਤਹਿੰ ਜਾਹੀਂ' ॥ ੪੬ ॥ ਦੋਹਰਾ ॥ ਮਾਨਚੰਦ ਬੋਲਜੋ ਬਹੁਰ 'ਮੇਰੀ ਨਹੀਂ ਪਛਾਨ । ਕੋ ਫਕੀਰ ਜਾਨੌਂ ਨਹੀਂ ਆਗੇ ਕਬਿ ਨ ਮਿਲਾਨ' ॥੪੭॥ ਚੌਪਈ ॥ ਕਹੈ ਖਾਨ 'ਦੇਖਹੁ ਤੁਮ ਜਾਈ।ਮਿਲੇ ਸਾਧ ਨਹਿੰ ਦੋਖ ਲਗਾਈ'। ਇਉਂ ਸੁਨਿਕੈ ਉਰ ਕੀਨ ਬਿਚਾਰਾ। ਉਭੈ ਸੇਰ ਮੇਵਾ ਕਰ ਧਾਰਾ[3] ॥੪੮॥ ਸ਼੍ਰੀ ਗੁਨ ਖਾਨੀ ਬੈਠੇ ਜਹਿੰਵਾ।ਬਡਭਾਗੀ ਚਲਿ ਆਯੋ ਭਹਿੰਵਾ। ਦ੍ਵੈ ਕਰ ਜੋਰਿ ਬੰਦਨਾ ਕਰਿਕੈ। ਬੈਠਜੋ ਅੱਗ੍ਰਜ ਮੇਵਾ ਧਰਿਕੈ ॥੪੯॥ ਸ਼੍ਰੀ ਗੁਰ ਕੋਮਲ ਬਚਨ ਉਚਾਰੇ। 'ਮਾਨ ਚੰਦ! ਸਭਿ ਕੁਸ਼ਲ[4] ਤੁਮਾਰੇ?'। ਬੂਝਨ ਲਗਜੋ ਸੁ 'ਕਥ ਕੇ ਜਾਨਹੁ?।ਆਗੇ ਮਿਲੇ ਨ, ਕਸ ਪਹਿਚਾਨਹੁ ? ॥੫੦॥ ਕੌਨ ਦੇਸ਼ ਕੋ ਬੇਸ ਤੁਮਾਰਾ ? । ਕੋ ਕਾਰਜ ਹੈ ? ਕਹੁ ਨਿਰਧਾਰਾ[5]' । ਗੁਰੂ ਕਹੈਂ 'ਬੇਗਮ ਪੁਰ ਦੇਸ਼ਾ। ਏਕੰਕਾਰ ਰੂਪ ਤਨ ਬੇਸਾ ॥੫੧॥ ਨਾਨਕ ਨਿਰੰਕਾਰੀ ਮਮ ਨਾਇ। ਇਸ ਕੋ ਬਾਲਾ ਸਰਬ ਅਲਾਇਂ'।ਮਾਨਚੰਦ ਸੁਨਿ ਬਚਨ ਉਚਾਰੇ । 'ਐਸੀ ਬਾਤ ਨ ਬੀਚ ਸੰਸਾਰੇ ॥ ੫੨ ॥ ਦੋਹਰਾ ॥ ਔਰ ਔਰ ਬਾਤੈਂ ਕਰੋ ਜਾਨੀ ਜਾਇਂ ਨ ਜੋਇ ।

[1]ਪੁਤਰ। [2]ਘਰ। [3]ਦੋ ਸੇਰ ਮੇਵਾ ਹੱਥ ਵਿਚ ਲਿਆ। [4]ਸੁੱਖ। [5]ਨਿਰਨੇ ਕਰਕੇ, ਖੁਹਲ ਕੇ।

ਕੌਨ ਬੇਖ,ਨਹਿੰ ਲਖਿ ਸਕੈਂ ਮੁਝ ਅਚਰਜ ਮਨ ਹੋਇ'॥ ੫੩ ॥ ਚੌਪਈ ॥ ਗੁਰ ਕਹਿੰ 'ਅਸ ਬਚ ਮਹਿੰ ਸੁਖ ਸਾਰਾ। ਭਲੀ ਬਾਤ ਨਹਿੰ ਲਖਹੁ ਸੰਸਾਰਾ। ਮਿੱਥਨਾ ਸੋ[1], ਨਹਿੰ ਆਵਹਿ ਕਾਜਾ। ਨਰ ਲਪਟਾਇ ਰਹੇ ਸਭਿ ਪਾਜਾ ॥ ੫੪॥ ਉੱਤਮ ਜਾਨਹੁ ਮਨ ਮਹਿੰ ਸੋਇ। ਜਿਨ ਕੇ ਲਖੇ ਸਰਬ ਸੁਖ ਹੋਇ। ਸੁਨਤਜੋ ਮਾਯਾ ਮੋਹ ਨਸਾਇ। ਹੈ ਪ੍ਰਲੋਕ ਕੇ ਬਿਖੈ ਸਹਾਇ ॥ ੫੫ ॥ ਜੁਊ ਕਮਾਵੈ ਸੋ ਹੈ ਸਜਾਨਾ'। ਅਸ ਕਹਿ ਸ਼੍ਰੀ ਗੁਰ ਸ਼ਬਦ ਬਖਾਨਾ। ਜਿਹਿ ਕੇ ਸੁਨਤਜੋ ਤਿਹ ਸੁਧ ਆਈ। ਲੇ ਉਪਦੇਸ਼ ਪਰਮਗਤਿ[2] ਪਾਈ ॥ ੫੬ ॥

ਤਿਲੰਗ ਮਹਲਾ ੧ ਘਰੁ ੨

੧ ਓ ਸਤਿਗੁਰਪ੍ਰਸਾਦਿ ॥

ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ ॥ ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥ ੧ ॥ ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ ੧ ॥ ਰਹਾਉ ॥ ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥ ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥ ੨ ॥ ਪਛੋਤਾਵਾ ਨਾ ਮਿਲੈ ਜਬ ਚੁਕੈਗੀ ਸਾਰੀ ॥ ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥ ੩ ॥ ਕੰਤੁ ਲੀਆ ਸੋਹਾਗਣੀ ਮੈਤੇ ਵਧਵੀ ਏਹ ॥ ਸੋ ਗੁਣ ਮੁਝੈ ਨ ਆਵਨੀ ਕੇ ਜੀ ਦੇਸੁ ਧਰੇਹ ॥ ੪ ॥ ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਇ॥ਪਾਇ ਲਗਉ ਬੇਨਤੀਕਰਉ ਲੇਉਗੀ ਪੰਥੁ ਬਤਾਇ ॥੫॥ ਹੁਕਮੁ ਪਛਾਣੈ ਨਾਨਕਾ ਛਉ ਚੰਦਨੁ ਲਾਵੈ ॥ ਗੁਣ ਕਾਮਣ ਕਾਮਣਿ ਕਰੈ[3] ਤਉ ਪਿਆਰੇ ਕਉ ਪਾਵੈ ॥ ੬ ॥ ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥ ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥ ੭ ॥ ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥ ਗੁਰਪਰਸਾਦੀ ਜਾਨੀਐ ਤਉ ਅਨਭਉ ਪਾਵੈ ॥ ੮ ॥ ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥ ਰਸੀਆ ਹੋਵੈ ਮੁਸਕ ਕਾ ਤਬ ਫੂਲ ਪਛਾਣੈ ॥ ੯ ॥ ਅਪਿਓ ਪੀਵੈ ਜੋ ਨਾਨਕਾ ਕ੍ਰਮੁ ਭੂਮਿ ਸਮਾਵੈ ॥ ਸਹਜੇ ਸਹਜੇ ਮਿਲਿ ਰਹੈ ਅਮਰਾਪਦ ਪਾਵੈ ॥ ੧੦ ॥ ੧ ॥

ਦੋਹਰਾ ॥ ਮਾਨਚੰਦ ਸੁਨਿ ਸਬਦ ਕੋ ਬੋਲਨੋ ਕਛੁ ਸੁਧ ਪਾਇ। 'ਜਗਤ ਬਿਖੈ ਇਹ ਜੀਵ ਕੋ ਭਲਾ ਹੋਤਿ ਕਿਹ ਭਾਇ?' ॥੫੭॥ ਚੌਪਈ ॥ ਤਿਹ ਛਿਨ ਸ਼੍ਰੀ ਗੁਰ ਬੈਨ ਬਖਾਨੇ। 'ਇਸ ਬਿਧਿ ਭਲਾ ਜੀਵ ਨਿਜ ਜਾਨੇ।ਸ੍ਵਾਸ ਸ੍ਵਾਸ ਯਾਦੈ ਕਰਤਾਰਾ। ਬਿਨਾ ਨਾਮ ਨਹਿੰ ਹੈ ਨਿਸਤਾਰਾ' ॥੫੮॥ ਬੂਝਤਿ ਮਾਨਚੰਦ ਯੁਤ ਪ੍ਰੀਤੀ। 'ਪ੍ਰਭੂ ! ਬਤਾਵਹੁ ਅਬ ਇਸ ਰੀਤੀ। ਜਾਂਤੇ ਸਿਮਰਹੁੰ ਨਾਮ ਸਦਾਈ। ਰਿਦੇ ਨ ਬਿਸਰਹਿ ਪ੍ਰਭੂ ਕਦਾਈ ॥ ੫੯ ॥ ਦੋਹਰਾ ॥ ਗੁਰ ਕਹਿੰ

[1]ਝੂਠਾ ਹੈ ਉਹ (ਸੰਸਾਰ)। [2]ਉੱਚੀ ਦਸ਼ਾ, ਕੱਲਜਾਣ। [3]ਗੁਣ ਰੂਪੀ ਕਾਮਟ(ਜਾਦੂ)ਦਿਸਤ੍ਰੀ ਕਰੇ।

'ਸੈਸਾ ਨਹਿੰ ਕਰੋ ਛੁਧਾ ਨਗਨ ਕੋ ਕੋਇ[1]। ਇਕ ਸੈਸਾ ਮਨਿ ਰਾਖੀਏ ਬਿਸਰੇ ਨਹਿੰ ਪ੍ਰਭੁ ਸੋਇ'॥੬੦॥ਚੌਪਈ॥ਇਸ ਪ੍ਰਕਾਰ ਕੀ ਸੁਨਿ ਕਰਿ ਬਾਨੀ। ਪਰਸੋ ਚਰਨ ਪਰ ਬਿਨੈ ਬਖਾਨੀ। ਤਿਹ ਛਿਨ ਇਕ ਡੰਡਾ ਕਰ ਮਾਂਹੀ। ਬਖਸ਼ਸੋ ਜਾਨਿ ਦਾਸ ਗੁਰ ਤਾਂਹੀ[2] ॥੬੧॥ ਮਾਨਚੰਦ ਲੇ ਸਿਰ ਪਰ ਧਰਸੋ[3]। ਜਨਮ ਮਰਨ ਕੋ ਦੁਖ ਸੰਭਿ ਹਰਸੋ। ਪ੍ਰੇਮ ਬਿਸ਼ਾਲ ਬਨਸੋ ਮਸਤਾਨਾ। ਮਹਾਂ ਪੁਰਖ ਭਾ ਪੂਰਨ ਗਯਾਨਾ ॥ ੬੨॥ ਸਿਪੁਟ[4]-ਮਾਨਚੰਦ ਕਹਿ-ਪਾਨਾਂ[5]। 'ਜਗਤੇਸ਼ੁਰ! ਯਹਿ ਦੰਡ ਮਹਾਨਾ[6]। ਸੋਮੁਖਿ' ਜਿਨ ਕਰਿਦੀ ਮਮ ਪ੍ਰਭਾ[7]। ਸ੍ਵਪਨ ਅਤੰਕਾ ਜਾਗਤਿ ਸੁਤਾ[8]।੬੩।ਦੋਹਰਾ। 'ਜੌਨ ਕਸ਼ਟ[10] ਗੁਰ ਕਹਿਤਿ 'ਜਹਿੰ[11],ਮਾਨਚੰਦ ਸੁਨ ਮੀਤ !ਛੁਵਤ ਪਲਾਵਤਿ ਖਿਨਕ ਮਹਿੰ[12],ਮੁਕਤਿ ਰਾਮ ਕਰਿ ਚੀਤ[13]' ॥੬੪॥ ਚੌਪਈ॥ ਜਨਮ ਮਰਨ ਕੇ ਸਾਧਨ ਜੋਊ। ਸਿੱਧ ਭਏ ਇਕ ਛਿਨ ਮਹਿ ਸੋਊ। ਇਸ ਪ੍ਰਕਾਰ ਤਿਹ ਕਰਸੋ ਨਿਹਾਲਾ। ਆਨ ਥਾਨ ਗਮਨੇ ਪੁਨ ਦਯਾਲਾ॥੬੫॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਸਿਖਨ ਕੋ ਉਧਾਰ' ਪ੍ਰਸੰਗ ਬਰਨਨੰ ਨਾਮ ਛੱਤੀਸਮੋ ਅਧਯਾਯ ॥ ੩੬ ॥

੩੭. [ਸ਼ਰਨ ਸੁਖ। ਮੁਲਤਾਨ ਦੇ ਪੀਰਾਂ ਨਾਲ ਗੋਸ਼ਟ। ਸ਼ਮਸ ਤਬ੍ਰੇਜ਼ ਦੀ ਕਥਾ]

ਦੋਹਰਾ ॥ ਮਨ ਤਜਿ ਬਿਸ਼ਿਯਨ ਬਾਸ਼ਨਾ ਭ੍ਰਮਸੋਂ ਜਨਮ ਅਨੇਕ।
ਅਬਿ ਸਤਿਗੁਰ ਕੀ ਸ਼ਰਨ ਗਹੁ ਪਾਵਹਿੰ ਅਨਦ ਬਿਬੇਕ॥੧॥

{ ਭ੍ਰਮਸੋ=ਕਿਸੇ ਗੋਲ ਸ਼ੈ ਵਿਚ ਚੱਕ੍ਰ ਲੱਗਣੇ। ਆਵਾਰਾ ਫਿਰਨਾ, ਗੁਆਚ ਕੇ ਫਿਰਨਾ, ਭਟਕਣਾ। }

ਅਰਥ—ਹੇ ਮਨ ਵਿਸ਼ਯਾਂ ਦੀ ਵਾਸ਼ਨਾ ਛੱਡ (ਜਿਸ ਕਰਕੇ ਤੂੰ) ਅਨੇਕਾਂ ਜਨਮ ਭਟਕਦਾ ਫਿਰਿਆ ਹੈਂ ਹੁਣ ਸਤਿਗੁਰ ਦੀ ਸ਼ਰਣ ਫੜ ਜੋ ਗ੍ਯਾਨ ਦਾ ਆਨੰਦ ਪਾਵੇਂ।

ਭਾਵ—ਇਸ ਦੋਹੇ ਵਿਚ ਮਨ ਨੂੰ ਸਾਫ ਸੰਬੋਧਨ ਕਰਕੇ ਸਮੋਧ ਕੀਤਾ ਨੇ ਜਿਸ ਤੋਂ ਪਤਾ ਲਗਦਾ ਹੈ ਕਿ ਲਗ ਪਗ ਸਾਰਿਆਂ ਮੰਗਲਾਂ ਵਿਚ ਨਿਜ ਮਨ ਨੂੰ ਹੀ ਸਮੋਧ ਕਰ ਰਹੇ ਹਨ।

ਸ਼੍ਰੀ ਬਾਲਾ ਸੰਧੁ ਵਾਚ ॥ ਚੌਪਈ ॥ ਸ਼੍ਰੀ ਅੰਗਦ ਸੁਨਿ ਪਰਮ ਪਵਿੱਤ੍ਰਾ !। ਜਨੌਂ ਪੁਨ ਹੋਈ ਕਥਾ ਬਚਿੱਤ੍ਰਾ[19]।ਤਹਿੰ ਤੇ ਜਬ ਕੀਨੋ ਪ੍ਰਸਥਾਨਾ। ਪਹੁੰਚੇ ਨਗਰ

[1]ਭੁੱਖ ਨੰਗ ਦਾ ਕੋਈ ਸੈਸਾ ਨਾ ਕਰੋ। [2]ਉਸਨੂੰ ਦਾਸ ਜਾਣਕੇ ਗੁਰੂ ਜੀ ਨੇ। [3]ਉਹ ਡੰਡਾ। [4] ੫ ਹਥ ਜੋੜਕੇ ਮਾਨਚੰਦ ਨੇ ਕਿਹਾ। [6]ਡੰਡਾ ਬੜਾ (ਸ੍ਰੇਸ਼ਟ) ਹੈ। [7]ਬੁੱਧੀ। [8]ਮੇਰੀ ਪਵਿੱਤ੍ਰ। [8]ਸਤੇ ਹੋਏ ਸੁਪਨੇ ਦਾ ਡਰ ਜਿਸ ਨੇ ਨਾਸ਼ ਕੀਤਾ ਹੈ (ਅ) ਸੁਪਨੇ ਦਾ ਡਰ (ਉਸ ਡੰਡੇ ਨੇ ਜਾਗਤ ਸੁਤਾ) ਜਾਗ ਖੁਹਲਕੇ ਸੁਤ ਦਿੱਤਾ ਹੈ (ਸੁਤ ਦੇਣਾ ਮੁਹਾਵਰਾ ਹੈ=ਠੀਕ ਕਰ ਦੇਣਾ। ਵਿੰਗੇ ਨੂੰ ਸਿੱਧਾ ਕਰ ਦੇਣਾ)। [10]ਜੇਹੜਾ ਕਸ਼ਟ। [11]ਜਿਸ ਨੂੰ। [12]ਇਸ ਡੰਡੇ ਦੇ ਛੁਹਿਆਂ ਦੂਰ ਹੋ ਜਾਵੇਗਾ ਥੋੜੇ ਦਿਲ ਵਿਚ। [13]ਰਾਮ ਚੇਤੇ ਕਰਾਕੇ ਮੁਕਤ ਕਰ ਦੇਵੇਗਾ ਹੈ। [19]ਮਨੋਹਰ।

ਜਾਇ ਮੁਲਤਾਨਾ ॥ ੨ ॥ ਪੀਰ ਬ੍ਰਿੰਦ ਜਹਿੰ ਸ਼ਮਸ[1] ਸਮੇਤਾ। ਮਿਲਨਿ ਚਹਜੋ ਬੇਦੀ ਕੁਲਕੇਤਾ। ਦੇਨਿ ਉਪਦੇਸ਼ ਆਪਨੋ ਨੀਕਾ। ਜਿਸ ਬਿਧਿ ਹੈ ਉਧਾਰ ਇਸ ਜੀ ਕਾ॥ ੩ ॥ ਸ਼ਮਸ ਤਬਰੇਜ਼* ਰਹਤਿ ਜਿਹ ਥਾਈਂ। ਤਹਾਂ ਜਾਇ ਬੈਠੇ ਜਗ ਸਾਈਂ।ਸਭਿ ਪੀਰਨ ਕੋ ਸੁਧ ਜਬ ਹੋਈ। ਮਿਲਿ ਕੈ ਮਤੋ[2] ਕਰਤਿ ਭੇ ਸੋਈ ॥੪॥ 'ਇਨ ਜੀਤੇ ਸਭਿ ਥਾਨ ਮਹਾਨਾ। ਕਾਬਾ ਚਰਨਨ ਸੰਗਿ ਫਿਰਾਨਾ। ਚਰਚਾ ਅਜ਼ਮਤ ਮਹਿੰ ਇਹ ਭਾਰੀ। ਸਕਜੋ ਨ ਕੋਊ ਅਟਕ[3] ਅਗਾਰੀ ॥ ੫ ॥ ਸਰਬਰ ਬਾਦ[4] ਨਹੀਂ ਬਨਿ ਆਈ। ਬਿਨਤੀ ਕਰਿਕੈ ਕਰਹੁ ਬਿਦਾਈ[5]'। ਅਸ ਬਿਚਾਰ ਕਰਿ ਦੂਧ ਕਟੋਰਾ। ਭਰਿ ਕਰਿ ਲੈ ਆਏ ਗੁਰ ਓਰਾ ॥ ੬ ॥ ਏਹੁ ਜਨਾਵਨ ਤਿਨ ਨੈ ਕੀਨੋ।–ਪੀਰੀ ਪੁਰਿ ਮੁਲਤਾਨ[6] ਸੁ ਚੀਨੋ। ਨਹੀਂ ਸਮਾਈ ਰਾਵਰ ਕੇਰੀ। ਗਮਨਹੁ ਅਪਰ ਥਾਨ ਪੁਰਿ ਹੇਰੀ–॥ ੭ ॥ ਨਿਕਟਿ ਆਨਿ ਜਬ ਧਰਜੋ ਅਗਾਰੀ। ਸ਼੍ਰੀ ਨਾਨਕ ਜਾਨੀ ਬਿਧਿ ਸਾਰੀ। ਫੂਲ ਚੰਬੇਲੀ ਕੋ ਇਕ ਲੀਨਾ। ਤਿਹ ਪਰ ਕਰ ਤੇ ਛੋਡਨ ਕੀਨਾ ॥੮॥ ਭਰਜੋ ਦੂਧ ਪਰ ਭਲੇ ਸਮਾਧੋ।ਇਸ ਪ੍ਰਕਾਰ ਦ੍ਰਿਸ਼ਟਾਂਤ ਦਿਖਾਧੋ। –ਫੂਲ ਸਮਾਧੋ ਭਰੇ ਕਟੋਰੇ। ਤਿਉਂ ਹਮ ਕੋ ਜਾਨਹੁ ਇਸ ਠੌਰੇ– ॥੯॥ ਇਹ ਸਭਿ ਰੀਤਿ ਲਖੀ ਜਬ ਪੀਰਾਂ। ਜਾਨਜੋ ਮਨ ਮੈਂ ਗੁਨੀ ਗਹੀਰਾ। ਪ੍ਰਾਕ[7] ਸ਼ਮਸ ਨੈ ਗਿਰਾ ਉਚਾਰੀ। ਜੱਗਜਾਸੀ ਇੱਛਾ ਉਰ ਧਾਰੀ[8] ॥ ੧੦ ॥ ਦੋਹਰਾ॥'ਕਠਨ ਕ੍ਰੂਰ ਤਪ ਹੌਂ ਕਰਾ ਸ਼ੁਸ਼ਕ[9] ਸਰੀਰ ਬਿਸਾਲ। ਨਾਸ਼ਨ[10] ਮਨ ਕੀ ਬਾਸ਼ਨਾ ਜਤਨ ਕੀਨ ਚਿਰ ਕਾਲ॥ ੧੧ ॥ ਚੌਪਈ ॥ ਇਕ ਛਿਨ ਮਨ ਨਹਿ ਹੋਵਤਿ ਇਸਥਿਰ।ਚੰਚਲ ਅਤਿ ਹੀ ਦੀਪ ਸਿਖਾਸਰ[11]। ਮਨ ਕੋ ਨਾਸ਼

[1]ਨਾਮ ਹੈ ਫਕੀਰ ਦਾ। [2]ਸਲਾਹ। [3]ਠਹਿਰ। [4]ਚਰਚਾ ਵਿਚ ਬਰਾਬਰੀ। [5]ਵਿਦਾ ਕਰੋ। [6]ਮੁਲਤਾਨ ਪੀਰਾਂ ਨਾਲ ਭਰਪੂਰ ਹੈ। [7]ਪਹਿਲੋਂ। [8]ਜੱਗਜਾਸੀ ਛਾਂਡ ਦਿਲ ਵਿੱਚ ਸ਼ਰਧਾ ਧਾਰੀ। [9]ਸੁੱਕਿਆ। [10]ਨਾਸ਼ ਕਰਨ ਲਈ। [11]ਦੀਵੇ ਦੀ ਲਾਟ ਵਾਂਙੂੰ।

*ਸ਼ਮਸਤਬ੍ਰੇਜ਼ ਦੀ ਖਨਕਾਹ ਮੁਲਤਾਨ ਵਿਚ ਹੈ ਜਿੱਥੇ ਸਤਿਗੁਰੂ ਜੀ ਜਾਕੇ ਇਸ ਖਨਕਾਹ ਵਿਚ ਬੈਠੇ ਸਨ ਓਥੇ ਜਾਦਗੀਰੀ ਵਿਚ ਮੰਜੀ ਸਾਹਿਬ ਸੀ,ਸ਼੍ਰੀ ਮਾਨ ਸੰਤ ਬਸੰਤ ਸਿੰਘ ਜੀ ਤੇ ਕਈ ਪ੍ਰੇਮੀਆਂ ਨੇ ਆਪ ਭਿੱਠੀ ਦੀ ਸਾਖ ਭਰੀ ਹੈ ਕਿ ਮੰਜੀ ਸਾਹਿਬ ਸੀ, ਇਕ ਗੂੰਝੀ ਵੀ ਰਹਿੰਦਾ ਸੀ; ਪਰ ਉਸ ਦਾ ਗੁਜ਼ਾਰਾ ਨਾ ਹੋਣ ਕਰਕੇ ਉਹ ਟੁਰ ਗਿਆ। ਸਮਾਂ ਪਾਕੇ ਮੁਸਲਮਾਨਾਂ ਮੰਜੀ ਚਾ ਦਿੱਤੀ ਪਰ ਇਕ ਕੰਧ ਉੱਤੇ ਪੰਜੇ ਦਾ ਨਿਸ਼ਾਨ ਸਤਿਗੁਰ ਦਾ ਮੁਜਾਵਰ ਦਿਖਲਾਯਾ ਕਰਦੇ ਸਨ। ਅਕਾਲੀ ਲਹਿਰ ਦੇ ਭੋ ਵਿਚ ਮੁਜਾਵਰਾਂ ਨੇ ਇਸ ਨੂੰ ਭੀ ਮੇਟ ਦਿੱਤਾ ਹੈ। ਨਿਸ਼ਾਨ ਚਾਹੀਦਾ ਹੈ ਕਿ ਫਿਰ ਕਾਯਮ ਕੀਤਾ ਜਾਵੇ ਤੇ ਪਤਾ ਲਿਖ ਲਿਆ ਜਾਵੇ।

ਹੋਇ ਜਿਸ ਰੀਤੀ।ਸੋ ਉਪਦੇਸ਼ ਦੇਹੁ ਯੁਤ ਪ੍ਰੀਤੀ'॥੧੨॥ਸੁਨਿ ਸ਼੍ਰੀ ਨਾਨਕ ਬਚਨ ਉਚਾਰੇ। 'ਮਰੈ ਨ ਅਹਿ[1] ਬਰਮੀ ਕੇ ਮਾਰੇ।ਮੰਤ੍ਰਨ ਸੋਂ ਬਸਿ ਹੋਵਤਿ ਸੋਊ। ਔਰ ਉਪਾਉ ਨ ਤਾਂਕੋ ਕੋਊ ॥ ੧੩ ॥ ਤਪ ਸਾਧੇ ਮਨ ਬਸਿ ਨਹਿੰ ਆਵਹਿ। ਮਨ ਚੰਚਲ ਦਸਹੂੰ ਦਿਸ਼ਿ ਧਾਵਹਿ। ਤਿਉਂ ਤਿਉਂ ਚਾਹਤਿ ਮਾਨ ਬਡ਼ਾਈ। ਜਿਉਂ ਜਿਉਂ ਤਪ ਕਰਿ ਹੈ ਹਿਤ ਲਾਈ ॥੧੪॥ ਦੋਹਰਾ ॥ ਸਤਿ-ਗੁਰ ਸ਼ਬਦ ਬਿਚਾਰਨੋ ਮੰਤ੍ਰ ਪਛਾਨਹੁ ਸੋਇ।ਤਿਹ ਸੋਂ ਇਹ ਬਸਿ ਹੋਤਿ ਹੈ ਔਰ ਉਪਾਵ ਨ ਕੋਇ' ॥੧੫॥ ਚੌਪਈ॥ ਬੂਝੈ ਸ਼ੱਮਸ 'ਸ਼ਬਦ ਕੁ ਕੌਨ ?'। ਸੁਨਿ ਬੋਲੇ ਗੁਰ ਕਰੁਨਾ ਭੌਨ।'ਜਗ ਝੂਠੇ,ਐਸੋ ਦਿਢ਼ਜਾਨਾ।ਮ੍ਰਿਗ ਤ੍ਰਿਸ਼ਨਾ ਕੋ ਨੀਰ ਸਮਾਨਾ ॥੧੬॥ ਤਿਹ ਸੋਂ ਕਛੁ ਸੰਕਲਪ ਨ ਕਰੀਏ। ਝੂਠ ਜਾਨਿ ਮਨ ਤੇ ਪਰਹਰੀਏ।ਸਸੇ ਸੀਂਗ ਧਨੁ[2]ਲੇ ਕਰਿ ਮਾਂਹੀ*।ਰਿਪੁ ਜੀਤਨ ਇਛ ਕੋ ਨ ਕਰਾਹੀ ॥੧੭॥ ਹਰੀ ਲਤਾ[3] ਭੀ ਬੀਚ ਅਕਾਸ਼ਾ* । ਤਿਸ ਕੇ ਪੁਸ਼ਪ ਕੌਨ ਕਰਿ ਆਸ਼ਾ । ਹਰਿ ਚੰਦਉਰੀ ਕੇਰ ਬਜਾਰਾ*। ਫੁਰੇ ਨ ਕਿਹ ਕਰਨੋ ਬਿਵਹਾਰਾ ॥੧੮॥ ਤਿਉਂ ਅਸੱਤਿ ਲਖਿ ਜਗ ਪਰਪੰਚਾ । ਕਿਉਂ ਸੰਕਲਪ ਉਠਾਵਹਿ ਰੰਚਾ[4] । ਸਤਿਗੁਰ ਬਚਨ ਰਿਦੇ ਦ੍ਰਿਢ਼ ਧਾਰਾ । ਸ਼ੁੱਧ ਆਤਮੈ ਜਗਤ ਬਿਸਾਰਾ ॥੧੯॥ ਮਨ ਰਿਪੁ ਜੀਤਨ ਕੀ ਇਹ ਰੀਤਾ। ਪਾਵਹਿ ਸੁਖ ਜੁ ਕਰਹਿ ਧਰਿ ਚੀਤਾ । ਪੀਰ ਬਹਾਵਲਹੱਕ ਇਕ ਅਹਿ ਹੀ । ਸੁਨਿ ਕੈ ਬਚਨ ਬਹੁਰ ਸੋ ਕਹਿਹੀ॥੨੦॥ਦੋਹਰਾ॥'ਸ਼੍ਰੀ ਨਾਨਕ!ਉਪਦੇਸ਼ ਮਹਿੰ ਮਾਯਾ ਕਹਯੋ ਜਿ ਕੂਰ। ਪੁਨ ਤਿਸ ਬਿਨ ਬਿਵਹਾਰ ਜੇ ਹੋਤਿ ਨਹੀਂ ਕੋ ਪੂਰ' ॥੨੧॥ਚੌਪਈ॥ਉੱਤਰ ਸ਼੍ਰੀ ਗੁਰ ਸੁਨਤਿ ਅਲਾਯਾ। 'ਨਿਸ਼ਚੈ ਜਾਨਹੁ ਝੂਠੀ ਮਾਯਾ। ਤੈਸੇ ਝੂਠੇ ਤਿਹ ਬਿਵਹਾਰਾ । ਲਖਹੁ ਸੱਤਿ ਜਿਉਂ ਦਾਮ ਬਿਹਾਰਾ[5] ॥੨੨॥ ਸੁਪਨ ਬਿਖੈ ਜਿਉਂ ਸਰਿਤਾ ਬਾਰਾ[6]।ਚਹਿਤਿ ਨਾਉ[7] ਚਢਿ ਉਤਰਨੋ ਪਾਰ॥ਸੁਪਨ ਟਕਾ ਦੇ ਸੋ ਲੰਘ ਜਾਈ।ਇਸੀ ਰੀਤਿ ਤਿਹ ਲੇਹੁ ਲਖਾਈ†

[1]ਸਰਪ। [2]ਸਹੇ ਦੇ ਸਿੰਗਾਂ (ਲੁਪੀ) ਧਨੁਖ ਨੂੰ। [3]ਵੇਲ। [4]ਥੋੜਾ ਭੀ। [5]ਰੱਸੀ ਵਿੱਚ (ਸੱਪ ਦਾ) ਭਰਮ ਹੁੰਦਾ ਹੈ। [6]ਜਲ ਦੀ ਨਦੀ। [7]ਬੇੜੀ ਤੇ।

*ਸਹੇ ਦੇ ਸਿੰਗ, ਅਕਾਸ਼ ਵਿੱਚ ਉੱਗੀ ਵੇਲ, ਹਰ ਚੰਦਉਰੀ ਨਗਰੀ ਤੁੱਛ ਵਸਤਾਂ ਹੈਨ ਹੀ ਨਹੀਂ, ਇਸ ਤਰ੍ਹਾਂ ਜਗਤ ਦਾ ਪ੍ਰਪੰਚ ਅਸੱਤਿ ਹੈ।

†ਰੱਸੀ ਸੱਪ ਨਹੀਂ ਹੁੰਦੀ, ਪਰ ਭਰਮ ਨਾਲ ਸਰਪ ਭਾਸਦੀ ਹੈ ਤਿਵੇਂ ਸੁਪਨੇ ਦੀ ਨਦੀ ਤੋਂ ਸੁਪਨੇ ਦਾ ਟਕਾ ਦੇਕੇ ਪਾਰ ਹੋਣਾ। ਸੁਪਨੇ ਦੀ ਨਦੀ ਇਕ ਭਰਮ ਹੁੰਦਾ ਹੈ, ਟਕਾ ਭੀ ਭਰਮ ਦਾ ਹੀ ਬਣ ਜਾਂਦਾ ਹੈ। ਏਹ ਵੇਦਾਂਤ ਦੇ ਉਪਦੇਸ਼ ਕਵਿ ਜੀ ਦੱਸ ਰਹੇ ਹਨ।

॥ ੨੩ ॥ ਪਰਮੇਸ਼ੁਰ ਨਿਤ ਸੱਤਿ ਪਛਾਨਹੁ। ਤਾਂਕੋ ਨਾਮ ਸਤਿ ਮਨ ਮਾਨਹੁ'। ਰੁਕਨ ਦੀਨ ਪੁਨ ਬੈਨ ਅਲਾਏ। 'ਸੰਤ ਜੁ ਲੱਛਨ ਦੇਉ ਬਤਾਏ ॥ ੨੪ ॥ ਕੈਸੋ ਤਿਨ ਅਚਾਰ ਬਿਵਹਾਰਾ ? । ਤਿਹ ਮਿਸ[1] ਦੇ ਉਪਦੇਸ਼ ਸੁਖਾਰਾ' । ਸ਼੍ਰੀ ਗੁਰ ਭਨਜੋ 'ਸੁਨਹੁ ਦੇ ਕਾਨਾ। ਬੁਜਰਕ ਸੁਹਬਤ ਅੱਥਲ[2] ਜਾਨਾ ॥ ੨੫ ॥ ਦੋਹਰਾ ॥ ਪਰਗੁਨ ਸੁਨਤਿ ਪ੍ਰਸੰਨ ਹੈ, ਪੁਨਿ ਸੇਵਹਿ ਗੁਨਵਾਨ । ਆਤਮ ਗਯਾਨ ਬਿਚਾਰਨਾ ਨਿਤ ਪ੍ਰਤਿ,ਸੋ ਬੁਧਿਵਾਨ ॥੨੬॥ ਚੌਪਈ ॥ ਮਨ ਦਿਆਲ ਨਿਤ ਸੁਮਤਿ[3] ਬਿਚਾਰਹਿ । ਪਰ ਤਿਯ ਦੇਖਿਨਿ ਚਖ ਹਟਕਾਰਹਿ[4] । ਨਰ ਕੁਕਰਮ[5] ਭਵ ਮੈਂ ਜੋ ਰਚੇ। ਤਿਨ ਕੋ ਸੰਗ ਕਰਨ ਤੇ ਬਚੇ ॥ ੨੭ ॥ ਨਿਜ ਬਲ ਪਰ ਕੋ ਕਬਿ ਨ ਜਨਾਈ। ਸ਼ੱਤ੍ਰੂ ਮੀਤ ਬਿਖੈ ਸਮਤਾਈ[6] । ਸ਼ੋਕ ਹਰਖ ਪੁਨ ਮਾਨ ਅਮਾਨੂ[7] । ਦੁਖੰ ਸੁਖ ਇਨ ਮਹਿੰ ਰਹਿਤਿ ਸਮਾਨੂ[8] ॥ ੨੮ ॥ ਸਿਫਤ ਪ੍ਰਮੇਸ਼ੁਰ ਨਿਸ ਦਿਨ ਗਾਵਹਿ । ਨਾਮ ਸੰਗਿ ਨਿਜ ਬੈਸ ਬਿਤਾਵਹਿ' । ਅਸ ਕਹਿ ਸ਼੍ਰੀ ਗੁਰ ਕ੍ਰਿਪਾ ਨਿਧਾਨਾ । ਹਾਜ਼ਰਨਾਮਾ ਕੀਨ ਬਖਾਨਾ ॥ ੨੯ ॥

ਤਿਲੰਗ ਮਹਲਾ ੧ ॥

ਹਾਜ਼ਰਾ ਕਉ ਮਿਹਰ ਹੈ ॥ ਬਿਹਾਜਰਾਂ ਕਉ ਬਿਮਿਹਰ ਹੈ ॥ ਈਮਾਨ ਦੋਸਤ ਹੈ ॥ ਬੇਈਮਾਂਨ ਕਾਫਰ ਹੈ ॥ ਤਕੱਬਰ[9] ਕਹਰ ਹੈ ॥ ਗੁੱਸਾ ਹਰਾਮ ਹੈ ॥ ਨਫ਼ਸ ਸ਼ੈਤਾਨ ਹੈ ॥ ਗੁਮਾਨ ਲਾਨਤੀ ਹੈ ॥ ਪਸ਼ੀਬਤ[10] ਕਾ ਮੂੰਹ ਕਾਲਾ ਹੈ ॥ ਦਿਆਨਤ ਦਾਰ ਸੁਰਖਰੋਇ ਹੈ ।' ਬੇਦਿਆਨਤ ਸਿਆਹ ਹੋਇ ਹੈ ॥ ਅਕਿਰਤਘਣ ਜ਼ਰਦ-ਰੂਇ ਹੈ ॥ ਬਦਨੀਅਤ ਨਾਪਾਕ ਹੈ ॥ ਸੋਮ ਦਿਲ ਪਾਕ ਹੈ ॥ ਬੇਹਿਰਸ ਅਉਲੀਆ ਹੈ ॥ ਹਿਰਸਮੰਦ ਫਾਜਰਨ ਹੈ[11] ॥ ਦਰੋਗ਼[12] ਦੋਜ਼ਕ ਹੈ ॥ ਸੱਚ ਭਿਸਤੁ ਹੈ ॥ ਬਦ ਜ਼ੁਬਾਨ ਫਿੱਕਾ ਹੈ ॥ ਦਰਦਵੰਦ ਦਰਵੇਸ਼ ਹੈ ॥ ਬੇਦਰਦ ਕਸਾਈ ਹੈ ॥ ਰੋਜ਼ੀਬਖਸ ਰਹੀਮ ਹੈ ॥ ਇਲਮ ਹਲੀਮੀ ਹੈ ॥ ਤਵੱਜਾ ਬੁਲੰਦੀ ਹੈ ॥ ਖੈਰਵੰਦ ਸਤੀ ਹੈ ॥ ਬੇਖੈਰ ਬਖੀਲ ਹੈ ॥ ਜ਼ੋਰ ਜ਼ੁਲਮ ਹੈ ॥ ਬੇਜ਼ੋਰ ਪਾਕ ਹੈ ॥ ਮੁਸਾਫਾ ਸਿਫਤ ਹੈ ॥ ਹਿਕਮਤ ਕਤੇਬ ਹੈ ॥ ਦੁਆਇ ਦੌਲਤ ਹੈ ॥ ਬਦਦੁਆਇ ਕਹਿਰ ਹੈ ॥ ਇਨਸਾਫ ਸਾਫ ਹੈ ॥ ਚੋਰੀ ਲਾਲਚ ਹੈ ॥ ਯਾਰੀ ਪਲੀਤੀ ਹੈ ॥ ਸਿਫਤ ਉਜ਼ੂ ਹੈ ॥ ਬਾਂਗ ਬਲੋਲਿ[13] ਹੈ ॥ ਕਰਾਮਾਤ ਕੁਦਰਤਿ ਹੈ । ਫਕੀਰੀ ਸਬੂਰੀ ਹੈ ॥ ਨਾਸਬੂਰੀ ਮਕਰ ਹੈ ॥ ਰਾਹੁ ਪੀਰਾਂ ਹੈ ॥

ਬਹਾਨੇ । [2]ਮੰਤਾਂ ਦੀ ਸੰਗਤ ਪਹਿਲੀ (ਗੱਲ) । [3]ਸ੍ਰੇਸ਼ਟ ਬੁਧਿ । [4]ਪਰਾਈ ਇਸਤਰੀ ਦੇਖਣ ਤੋਂ ਨੇਤ੍ਰ ਰੋਕੇ, ਮੋੜੇ । [5]ਖੋਟੇ ਕੰਮ । [6]ਬਰਾਬਰੀ । [7]ਆਦਰ ਨਿਰਾਦਰ । [8]ਇਕੋ ਜਿਹਾ । ਇੱਕਾਰ । [9]ਨਿੰਦਕਾਂ । [11]ਲਾਲਚੀ ਪਾਪੀ ਹੈ । [12]ਝੂਠ । [13]ਬਾਂਗ (ਅੱਵੇਂ) ਅਵਾਜ਼ ਮਾਤ੍ਰ ਹੈ।

ਬੇਰਾਹੁ ਬੇਪੀਰਾਂ ਹੈ ॥ ਤੋਗ ਮਰਦਾਂ ਹੈ ॥ ਦੇਗ ਖਰਾਇਤ ਹੈ ॥ ਅਦਲ ਬਾਦਸ਼ਾਹ ਹੈ ॥
ਏਤੇ ਟੋਲਿ ਜਿ ਜਾਣ ਜਣਾਵੈ ॥ ਤਉ ਨਾਨਕ ਦਾਨਸ਼ਵੰਦ ਕਹਾਵੈ* ॥ ੧ ॥

ਦੋਹਰਾ॥ਇਸ ਪ੍ਰਕਾਰ ਸੁਨਿ ਪੀਰ ਸਭਿ ਬੰਦੇ ਪਦ ਅਰਬਿੰਦ।ਕਰਤਿਪ੍ਰਸ਼ੰਸ਼ਾ ਅਧਿਕ ਮੁਖ ਭੁਰਿਕੈ ਰਿਦੈ ਅਨੰਦ ॥ ੩੦ ॥ ਸੋਰਠਾ ॥ ਸ਼੍ਰੀ ਗੁਰੁ ਗਿਰਾ ਅਲਾਇ 'ਸੁਨ ਹੋ ਪੀਰ ਬਹਾਵਲੀ ! ਲੋਭ ਰਿਦੈ ਭ੍ਰਹਿਕਾਇ[1] ਰਾਹ ਚਲਾਏ ਜਗਤ ਬਹੁ' ॥੩੧॥ ਚੌਪਈ ॥ ਬੰਦਹਿ ਹਾਥ ਪੀਰ ਪੁਨ ਕਹਿਹੀ। 'ਧੰਨ ਧੰਨ ਸ਼੍ਰੀ ਨਾਨਕ ਅਹਿਹੀ।ਬੈਨ ਸੁਧਾ ਸਮ ਮ੍ਰਿਤੁ ਦੁਖ ਟਾਰੇ[2]।ਰਾਵਰ ਕੋ ਅਮੋਘ[3] ਦਰਸਾਰੇ[4] ॥ ੩੨ ॥ ਧੰਨ ਫਕੀਰੀ ਤੁਮ ਜੁ ਕਮਾਈ। ਹੈ ਜਿਸ ਕੀ ਏਵਡ ਵਡਿਆਈ। ਸਰਬ ਜਗਤ ਕੀ ਜੋ ਗੁਰਿਆਈ। ਸੋ ਤੁਮਰੀ ਲਾਇਕ ਬਨਿਆਈ॥੩੩॥ ਕਲੀਕਾਲ ਨਰ ਦੇ ਉਪਦੇਸ਼ਾ। ਕੋਟ[5] ਉਧਾਰੇ ਸ੍ਰੀ ਜਗਤੇਸ਼ਾ।ਅਹੈ-ਫਕੀਰੀ-ਧਾਂਕੋ ਨਾਮ।ਜੋ ਕੀਨੀ ਤੁਮ ਕਰੁਨਾਧਾਮ! ॥੩੪॥ ਦੋਹਰਾ ॥ ਕੀਨੋ ਸ਼ੇਖ ਫਰੀਦ ਜੋ-ਜ਼ੁਹਦ[6]-ਨਾਮ ਹੈ ਤਾਂਹਿ।-ਸਤਿ-ਸੋਈ ਸੀਤਾ ਕੀਓ,-ਜਤ-ਲਛਮਨ ਕੋ ਪ੍ਰਾਹਿ†[7] ॥ ੩੫ ॥ ਚੌਪਈ ॥ ਹੈ ਸੋ-ਭਗਤਿ-ਜੁ ਕਰੀ ਕਬੀਰਾ।ਸੋ-ਹਠ-ਜੋ ਭਾ ਧੂਅ ਸਰੀਰਾ।ਸੋ-ਗ੍ਰਹਸਤ-ਜੋ ਆਦਮ‡ ਕੀਆ।-ਜੋਗ-ਸੋਈ ਜੋ ਗੋਰਖ ਲੀਆ ॥ ੩੬ ॥-ਤਜਾਗਨ-

[1]ਭਰਮਾਕੇ। [2]ਦੂਰ ਕਰਨ ਵਾਲੇ। [3]ਜੋ ਖਾਲੀ ਨਾ ਜਾਏ, ਸਫਲ। [4]ਦਰਸ਼ਨ। [5]ਕਰੋੜਾਂ ਹੀ। [6]ਤਪੱਸਜਾ [ਫਾਃ-ਜ਼ੁਹਦ]। [7]ਕਹੀਦਾ ਹੈ।

*ਇਹ ਹਾਜ਼ਰਨਾਮਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ, ਇਸ ਵਾਸਤੇ ਸ਼੍ਰੀ ਮੁਖਵਾਕ ਨਹੀਂ। †ਪਾਃ-ਪਾਹ=ਪਾਸ।

‡ਆਦਮ ਦਾ ਅਰਥ ਸ਼ਿਵਜੀ ਕਰ ਲੈਂਦੇ ਹਨ, ਜੇ ਆਦਮ ਤੋਂ ਮੁਰਾਦ ਤੋਰੇਤ ਵਾਲਾ ਆਦਮ ਹੈ ਤਾਂ ਫਬਦਾ ਨਹੀਂ, ਉਸ ਨੇ ਇਸਤ੍ਰੀ ਦੇ ਆਖੇ ਲਗਕੇ ਰੱਬ ਦੀ ਨਾਫੁਰਮਾਨੀ ਕੀਤੀ ਸੀ, ਇਹ ਗ੍ਰਹਿਸਤ ਸ਼ੋਭਾ ਯੋਗ ਨਹੀਂ, ਜੇ ਸ਼ਿਵ ਅਰਥ ਕਰੋ ਤਾਂ ਕਹਿਣ ਵਾਲਾ ਮੁਸਲਮਾਨ ਹੈ, ਇਸ ਲਈ ਜਾਪਦਾ ਹੈ ਕਿ ਆਦਮ ਤੋਂ ਮੁਰਾਦ ਅਦਹਮ ਦੀ ਹੈ।

ਇਬ੍ਰਾਹੀਮ ਅਦਹਮ ਮੁਸਲਮਾਨਾਂ ਵਿਚ ਇਕ ਖ਼ੁਦਾ ਨੂੰ ਪੁੱਜੇ ਹੋਏ ਵਲੀ ਮੰਨੇ ਗਏ ਹਨ, ਆਪ ਬਾਦਸ਼ਾਹ ਸਨ, ਖ਼ੁਦਾ ਦੀ ਭਾਲ ਵਿਚ ਫਕੀਰਾਂ ਦੀ ਸੰਗਤ ਵਿਚ ਆ ਮਿਲੇ, ਆਪਣੀ ਹਥੀਂ ਕਿਰਤ ਕਰਕੇ ਨਿਰਬਾਹ ਕਰਦੇ ਸਨ, ਜੰਗਲ ਵਿਚੋਂ ਲਕੜੀਆਂ ਲਿਆਕੇ ਵੇਚਦੇ ਤੇ ਆਪਣਾ ਨਿਰਬਾਹ ਕਰਦੇ ਸਨ, ਆਪ ਦਾ ਲੜਕਾ ਤੇ ਤੀਵੀਂ ਕਈ ਹਜ਼ਾਰ ਆਦਮੀਆਂ ਨੂੰ ਆਪਣੇ ਖਰਚ ਦੇ ਨਾਲ ਲੈਕੇ ਮਿਲਣ ਵਾਸਤੇ ਆਇਆ, ਜਦ ਆਪ ਦੇ ਦਰਸ਼ਨ ਕੀਤੇ ਤਦ ਇਬਰਾਹੀਮ ਅਦਹਮ ਨੇ ਆਪਣੇ ਲੜਕੇ ਨੂੰ ਗਲ ਨਾਲ ਲਾਕੇ

[ਬਾਕੀ ਟੁਕ ਦੂਜੇ ਅਗਲੇ ਪੰਨੇ ਦੇ ਹੇਠ]

ਸੋਇ ਜੁ ਭਰਥਰਿ ਕੀਨੋ।ਸੋ–ਤਪ–ਜਨਕ ਜਾਹਿ ਮਨ ਭੀਨੋ।ਹੈ–ਸੰਗ੍ਰਾਮ–ਜੁ ਦਹਿਸਿਰ ਲਰਿਓ। ਸੋ–ਬਿਯੋਗ[1]–ਜੋ ਰਘੁਪਤਿ[2] ਕਰਿਓ ॥ ੩੭ ॥ ਸੋ –ਸੰਨਯਾਸ–ਦੱਤ ਉਰ ਧਾਰਾ[3]। ਅਸ ਕਹਿ ਬੰਦਤਿ ਬਾਰੰਬਾਰ।।ਬਹੁ ਪ੍ਰਕਾਰ ਕੀ ਉਸਤਤਿ ਕਰਿਕੈ। ਸੇਵਕ ਭਏ ਹਰਖ ਉਰ ਭਰਿਕੈ ॥ ੩੮ ॥ ਦੋਹਰਾ ॥ ਕਰੁਨਾਨਿਧ ਬੋਲੇ ਬਹੁਰ 'ਚੇਤਹੁ[4] ਨਾਮ ਖ਼ੁਦਾਇ। ਬੁਜਰਕ[5] ਕੀ ਸੰਗਤ ਕਰਹੁ ਲਹਹੁ ਸਰਬ ਸੁਖ ਪਾਇ*॥੩੯॥ਚੌਪਈ॥ ਸਾਹਿਬ ਭੈ ਰਾਖਹੁ ਮਨ ਮਾਂਹੀ।ਵਿਸ਼ਯ ਬਾਸ਼ਨਾ ਮਨ ਹੈ ਨਾਂਹੀ।ਸਤਿਸੰਗਤ ਨਰ ਕਰਿਹੈਂ ਜਬਿਹੀ। ਗਤਿ ਸੁਖੈਨ ਹੈ ਪ੍ਰਾਪਤ ਤਬਿ ਹੀ' ॥੪੦॥ ਸੁਨਿਕੈ ਸਰਬ ਪੀਰ ਭੇ ਠਾਂਢੇ। ਬੰਦਨ ਕਰਹਿਂ ਪ੍ਰੇਮ ਬਹੁ ਬਾਢੇ। ਮਿਲਿਕੈ ਭੇ ਅਧਿਕਾਇ ਪ੍ਰਸੰਨ। ਕਹੈਂ 'ਗੁਰੂ ਨਾਨਕ ! ਤੁਮ ਧੰਨ'॥੪੧॥ਤਿਨ ਤੇ ਬਿਦਾ ਹੋਇ ਸੁਖਦਾਈ।ਗਮਨੇ ਮੰਦ ਮੰਦ ਪਗ ਜਾਈਂ। ਸ਼੍ਰੀ ਅੰਗਦ ਸੁਨਿਓ ਤਿਹ ਕਾਲਾ। ਮੈਂ ਬੂਝੇ ਤਬ ਦੀਨ ਦਯਾਲ॥੪੨॥'ਇਨਕੇ ਬਿਖੈ ਪੀਰ ਕੋ ਨੀਕਾ?' । ਸੁਨਿ ਬੋਲੇ ਬੇਦੀ ਕੁਲਟੀਕਾ:–ਸ਼ਮਸਤਬ੍ਰੇਜ਼ ਨਾਮ ਹੈ ਜਿਹਕੋ।ਸਭਿ ਤੇ ਊਚੋ ਪਦਹੈ ਤਿਹਕੋ ॥੪੩॥ਇਸਕੋ ਸੁਨੋ ਸਰਬ ਪਰਸੰਗਾ।ਜਿਸ ਪ੍ਰਕਾਰ ਭਾ ਮਤੋ ਉਤੰਗਾ[6]।ਰੂਮ ਵਿਲਾਇਤ ਜਹਾਂ ਸੁ ਅਹਿਹੀ। ਪੈਂਜਾ ਤਹਿਂ ਮਨਸੂਰ ਸੁ ਰਹਿਹੀ ॥ ੪੪ ॥ ਮਿਲਨੋ ਸੰਤ ਕੋ ਤਾਂਹਿ ਮਹਾਨਾ। ਸਗਰੋ ਜੀਵ ਭਾਵ ਕਿਯ ਹਾਨਾ।ਅਨਲ-ਹਕ ਬੋਲਨੋ ਬੱਖਜਾਤਾ[6]। ਜਿਹ ਉਰ ਤੇ ਭੀ ਦ੍ਵੈਤ ਨਿਪਾਤਾ[7] ॥੪੫॥ ਤਿਹ ਪੁਰਿਰਹਤਿ ਏਕ ਮਉਲਾਨਾ।ਤੁਰਕ ਸ਼ਰਾ ਮਤ ਚਲਿਨ ਮਹਾਨਾ।ਅਨਲ-ਹੱਕ ਬੋਲਤਿ ਤਿਹ ਸੁਨਨੋ। ਰਹਨੋ ਹਟਾਇ ਅਧਿਕ ਡਰ ਭਨਨੋ ॥ ੪੬ ॥ ਜਾਂਕੋ ਵਿਹ ਵਸ੍ਤੁ ਪ੍ਰਾਪਤਿ ਹੋਈ।ਡਰ ਕਿਹ ਕੋ ਨਹਿਂ ਮਾਨਤਿ ਸੋਈ।ਕਰਨੋ

---

[1]ਵਿਛੋੜਾ। [2]ਰਾਮਚੰਦ੍। [3]ਸਿਮਰੋ। [4]ਸੰਤਾਂ। [5]ਉੱਚੀ ਮਤੀ ਵਾਲਾ। [6]ਪ੍ਰਗਟ ਹੀ ਬੋਲਿਆ–ਅਨਲਹੱਕ=ਭਾਵ ਲੈਂਦੇ ਹਨ–ਮੈਂ ਖ਼ੁਦਾ ਹਾਂ। [7]ਦੂਰ,ਨਾਸ਼। *ਪਾ:–ਲਖਹੁ ਸਰਬ ਸੁਖਦਾਇ।

[ਪਿਛਲੇ ਪੰਨੇ ਦੀ ਬਾਕੀ ਟੂਕ]

ਗਲਵਕੜੀ ਪਾ ਲਈ, ਅਕਾਸ਼ ਬਾਣੀ ਹੋਈ ਕਿ 'ਹੇ ਅਦਹਮ ! ਤੂੰ ਮੇਰੇ ਨਾਲ ਵੀ ਪਯਾਰ ਕਰਦਾ ਹੈਂ ਤੇ ਕਿਸੇ ਹੋਰ ਨਾਲ ਵੀ'। ਉੱਤਰ ਵਿਚ ਅਦਹਮ ਨੇ ਕਿਹਾ ਕਿ ਐ ਪ੍ਰਮਾਤਮਾਂ ! ਜੋ ਮੇਰੇ ਲੜਕੇ ਦਾ ਪਯਾਰ ਮੈਨੂੰ ਤੈਥੋਂ ਵਿਛੋੜੇ ਤਦ ਉਹਦੀ ਜਾਨ ਲੈ ਲੈ। (ਦੇਖੋ ਤਜ਼ਕਰਾਤੁਲ ਔਲੀਆ ਸਫਾ ੯੨ ਤੋਂ ੯੪ ਤਕ) ਮਲੂਮ ਹੁੰਦਾ ਹੈ ਕਿ ਇਥੇ ਕਵੀ ਜੀ ਨੇ ਅਦਹਮ ਇਬਰਾਹੀਮ ਜੀ ਦੇ ਇਸ ਗ੍ਰਿਹਸਤ ਦਾ ਜ਼ਿਕਰ ਕੀਤਾ ਹੈ।

ਮੁਲਾਨੇ ਬਾਦ ਘਨੇਰਾ। ਨਹਿੰ ਮਾਨਜੋ ਗਹਿ ਲਿਯ ਬਿਨ ਦੇਰ॥੪੭॥ਸੂਰੀ[1] ਪਰ ਸੋ ਦੀਨ ਚਢਾਈ । ਅਨਲਹੱਕ ਬੋਲਜੋ ਤਿਹ ਥਾਈਂ । ਸਰਬ ਸਰੀਰ ਭੇਦਗੀ[2] ਸੂਰੀ । ਤਦਪਿ[3] ਨ ਭੂਲਜੋ ਟਿਕੀ ਬ੍ਰਿਤਿ ਰੂਰੀ ॥ ੪੮ ॥ ਸ਼ੋਣਤ[4] ਕੀ ਬੂੰਦੇਂ ਧਰ[5] ਪਰਈਂ।ਅਨਲਹੱਕ ਕੋ ਸ਼ਬਦ ਉਚਰਿਈਂ। ਦੇਖਿ ਮੁਲਾਨੇ ਮਾਨਿ ਅਚੰਭਾ । ਸੋ ਜਰਾਇ[6] ਦੀ ਲਖੈ ਅਸੰਭਾ ॥ ੪੯ ॥ ਜਿਤੀ ਭਸ਼ਮ ਹੋਈ ਤਨ ਕੇਰੀ । ਅਨਲਹੱਕ ਪੁਨਿ ਪੁਨਿ ਸੋ ਟੇਰੀ[7] । ਕਚ ਸ਼ੀਸ਼ੇ ਮਹਿੰ ਸੋ ਤਿਨ ਪਾਈ।ਕਰਿਕੈ ਖਾਮ[8] ਧਰੇ ਘਰ ਜਾਈ ॥ ੫੦॥ ਕਰਜੋ ਕੈਦ ਐਸੇ ਮਨ ਜਾਨੀ।ਅਨਲਹੱਕ ਨਹਿੰ ਬੋਲਹਿ ਬਾਨੀ।ਕਿਤਿਕ ਕਾਲ ਜਬ ਬਿਤਜੋ ਮਝਾਰੀ । ਤਿਹਕੇ ਤਨੁਯਾ[9] ਹੁਤੀ ਕੁਮਾਰੀ ॥ ੫੧ ॥ ਲੇ ਸ਼ੀਸ਼ਾ[10] ਮੁਖ ਖੋਲਨ ਕੀਨਾ । ਸੂੰਘਜੋ ਲਖਜੋ ਸੁਗੰਧਿ ਬਿਹੀਨਾ । ਕਾਢਿ ਬੀਚ ਤੇ ਮੁਖ ਮਹਿੰ ਪਾਈ। ਕਛੂ ਨ ਸਾਦ ਤਾਂਹਿ ਕੋ ਆਈ॥੫੨॥ਰਿਦੇ ਬਿਚਾਰਤਿ–ਇਹ ਕਯਾ ਹੋਈ ?। ਸਾਦ ਸੁਗੰਧਿ ਨ ਜਿਸ ਮਹਿੰ ਕੋਈ। ਪਿਤ ਨੈ ਆਨਿ[11] ਧਰੀ ਘਰ ਮਾਂਹੀ । ਕਿਸੂ ਕਾਜ ਕੀ ਦੀਸਤਿ ਨਾਂਹੀ–॥ ੫੩ ॥ ਤਬ ਤੇ ਹਮਲ[12] ਰਹਜੋ ਤਿਸ ਤਾਂਈ ।ਕੇਤਿਕ ਦਿਨ ਭੇ ਚਿਹਨ ਲਖਾਈ। ਮਾਦਰ[13]ਪਿਦਰ[14] ਪਿਖਤਿ ਬਿਸਮਾਨੇ । ਦੁਖਤਰ[15] ਕੋ ਕੁਕਰਮਿ[16] ਪਹਿਚਾਨੇ ॥ ੫੪ ॥ ਚਿਤ ਮਹਿੰ ਚਿੰਤਾ ਬਧੀ ਬਿਸ਼ਾਲ॥ਇਉਂ ਬਿਚਾਰ ਕੀਨੋ ਤਿਹ ਕਾਲਾ ।–ਇਸ ਕੋ ਮਾਰਨ ਹੈ ਸ਼ੁਭ ਕਾਜਾ।ਸਭਿ ਜਗ ਮਹਿੰ ਰਹਿ ਆਵਤਿ ਲਾਜਾ[17]–॥ ੫੫ ॥ ਨਿਸਾ ਬਿਖੈ ਜਬ ਪਰ ਕੈ ਸੋਯੋ। ਇਸ ਪ੍ਰਕਾਰ ਕੋ ਸੁਪਨੋ ਹੋਯੋ।–ਦੁਖਤਰ[18] ਮਾਰਨ ਜੋ ਮਨ ਠਾਨੀ । ਇਹ ਬਿਧਿ ਤੋਹਿ ਹੋਹਿ ਦੁਖਦਾਨੀ ॥੫੬॥ ਨਾਸ਼ ਹੋਇਗੋ ਤੋਰ ਤਦਾਈਂ । ਨਾਂਹਿ ਤ ਤਜਿ ਦਿਹੁ ਇਸ ਮਤ ਭਾਈਂ–। ਰਿਦੇ ਮੁਲਾਨੇ ਭੈ ਤਬ ਖਾਈ। ਰਾਖੀ ਦੁਖਤਰ ਸਦਨ ਦੁਰਾਈ[19]॥੫੭॥ਭਯੋ ਮਾਸ ਨੌ*ਜਨਮਜੋ ਬਾਲਕ । ਲਯੋ ਮੁਲਾਨੇ ਕਰ[20] ਤਤਕਾਲਕ । ਇਕਮਟਕੇ ਕੇ ਭੀਤਰ ਡਾਰਾ।ਮੂੰਦ ਬਹਾਯੋ[21]ਨਦੀਮਝਾਰਾ॥੫੮॥ਗਾਜ਼ਰ[22]ਹੁਤੋ ਤੀਰ[23] ਪਰ ਬਾਰੀ[24]। ਲਿਯ ਨਿਕਾਸ ਤਿਹ ਖੋਲਿ ਨਿਹਾਰੀ[25] । ਜਬਹਿ ਬਿਲੋਕਜੋ

[1]ਸੂਲੀ । [2]ਵਿੰਨ੍ਹ ਗਈ । [3]ਤਾਂ ਬੀ । [4]ਲਹੂ । [5]ਧਰਤੀ ਤੇ । [6]ਸਾੜ। [7]ਕਹਿੰਦੀ ਸੀ । [8]ਖ਼ੈਦ ਕਰਕੇ। [9]ਪੁੱਤ੍ਰੀ । [10]ਸ਼ੀਸ਼ੀ । [11]ਲਿਆਕੇ । [12]ਗਰਭ । [13]ਮਾਂ । [14]ਬਾਪ । [15]ਪੁਤਰੀ । [16]ਕੁਕਰਮੀ, ਖੋਟਾ ਕੰਮ ਕਰਨ ਵਾਲੀ । [17](ਤਦ) ਪਤ ਰਹਿ ਆਂਵਦੀ ਹੈ । [18]ਧੀ । [19]ਛੁਪਾਕੇ । [20]ਹੱਥ ਵਿਚ । [21]ਰੋੜ੍ਹ ਦਿੱਤਾ। [22]ਧੋਬੀ। [23]ਕੰਢੇ । [24]ਜਲ ਦੇ। [25]ਵੇਖੀ (ਮਟਕੀ) ਖੋਲ੍ਹਕੇ। *ਪਾ:–ਦਸ।

ਅੰਤਰ ਕੋਦਕ[1]। ਲੀਨ ਉਚਾਇ ਤਾਂਹਿ ਉਰ ਮੋਦਕ[2]॥ ੫੯॥ ਖਾਨਹਿ ਆਨਿ ਪਾਰਨਾ ਕੀਨੋ[3]। ਸ਼ਮਸ ਤਬੋਜ਼ ਨਾਮ ਧਰਿ ਲੀਨੋ। ਕਿਤਿਕ ਬਰਖ ਮਹਿੰ ਭਯੋ ਬਡੇਰੋ। ਜਿਹ ਮਸਤਾਨੋ ਤੌਰ ਘਨੇਰੋ॥ ੬੦॥ ਤਿਹ ਮੁੱਲਾਂ ਕੀ ਮਕਤਬ[4] ਜੋਈ। ਇਕ ਦਿਨ ਮਹਿੰ ਪਹੁੰਚਯੋ ਚਲਿ ਸੋਈ। ਬਾਲਕ ਮਿਲੇ ਬ੍ਰਿੰਦ ਤਿਹ ਥਾਨਾ। ਪਢਿ ਹੈਂ ਸਬਕ ਕਿਤਾਬ ਕੁਰਾਨਾ॥੬੧॥ ਤਿਹਛਿਨ ਤਹਾਂ ਮੁਲਾਨਾ ਨਾਂਹੀ। ਗਯੋ ਹੁਤੋ ਅਪਨੇ ਘਰ ਮਾਂਹੀ।ਲੈ ਕਿਤਾਬ ਸਭਿਕੀ ਬਰਿਆਈ[5]। ਆਇ ਹੌਜ਼[6] ਮਹਿ ਦੀਨ ਬਗਾਈ[7]॥ ੬੨॥ ਤਬ ਹੀ ਭਯੋ ਸ਼ਿਸ਼ਨ[8] ਮਹਿੰ ਰੌਰਾ। ਅਯੋ ਮੁਲਾਨਾ ਘਰ ਤੇ ਦੌਰਾ। ਗਹਿਨ ਹੇਤੁ ਪਾਛੇ ਤਿਹ ਧਾਈ[9]*। ਗਹਯੋ ਨ ਜਾਤ ਰਹੇ ਪਛੁਤਾਈ॥੬੩॥ ਹੌਜ਼ ਸਮੀਪ ਗਯੋ ਚਲਿ ਤਬਹੀ।ਲਈ ਨਿਕਾਸ ਕਿਤਾਬੈਂ ਸਭਿਹੀ। ਕਰ ਸੋਂ ਝਾਰਤਿਗਰਦ ਉਡਾਈ[10]। ਇਹ ਅਜ਼ਮਤ[11] ਤਿਹ ਦੀਨ ਦਿਖਾਈ॥੬੪॥ਇਉਂ ਬਿਲੋਕਿ ਮੁੱਲਾਂ ਬਿਸਮਾਨਾਂ। ਅਜ਼ਮਤਵਾਨ ਮਹਾਨ ਪਛਾਨਾ। ਆਬ[12] ਕਿਤਾਬੈਂ ਪਰਸਯੋ[13]ਨਾਂਹੀ।ਬਹੁਰ ਧੁਰ ਝਾਰਨ ਤਿਨ ਮਾਂਹੀ॥੬੫॥ਮੁਰਸ਼ਿਦ[14] ਜਾਨਿ ਪਰਯੋ ਤਬ ਪਾਈਂ। ਕਹਿ 'ਖੁਦਾਇ ਮਗ ਦਿਹੁ ਬਤਲਾਈ'। ਕਹਯੋ ਸ਼ਮਸ 'ਜੇ ਅਸ ਮਨ ਤੇਰੇ।ਆਇਸੁ ਮੁਰਿ ਮਾਨਹੁ ਬਿਨ ਦੇਰੇ॥੬੬॥ਆਨਿ ਸ਼ਰਾਬ ਪਯਾਉ ਮੁਝ ਤਾਈਂ।ਨਿਜ ਦੁਖ਼ਤਰ[15]ਦੇਵਹੁ ਸੰਗ ਪਾਈ'।ਸੁਨਤਿਮੁਲਾਨਾ ਡੋਲਯੋ ਨਾਂਹੀ। ਲੈ ਗਮਨਯੋ ਅਪਨੇ ਘਰ ਮਾਂਹੀ॥ ੬੭॥ ਮੰਚ[16] ਡਸਾਇ ਬਿਠਾਇ ਸਪ੍ਰੀਤੀ। ਆਪਹਿ ਆਨ ਸੁਰਾ[17] ਤਬ ਦੀਤੀ। ਨਿਜ ਦੁਖ਼ਤਰ ਤਿਹ ਨਿਕਟ ਪਠਾਈ।ਘਰ ਕਪਾਟ[18]ਦੈ ਕੁਲਫ[19]ਲਗਾਈ॥੬੮॥ ਤਬਹਿ ਸ਼ਮਸ ਨਿਜ ਮਾਤ ਸੰਗਾਰੇ। ਆਪਨ ਸਰਬ ਪ੍ਰਸੰਗ ਉਚਾਰੇ। 'ਤੋਰ ਗਰਭ ਤੇ ਜਨਮ ਹਮਾਰਾ। ਅਸਬਨ ਮੈਂ ਨ ਪਿਯੋ ਤਿਸ ਬਾਰਾ[20]॥੬੯॥ ਅਬ ਮੈਂ ਪਿਵੌਂ ਦੇਹੁ,ਹੇ ਮਾਤਾ!'।ਜਾਨਿ ਗਈ ਸੋ ਸਗਰੀਬਾਤਾ।–ਲੈ ਜੁ ਗਯੋਬਾਲਕ ਪਿਤ ਮੇਰਾ।ਸਰਿਤਾ ਬਿਖੈ ਜਾਇ ਤਿਨ ਗੇਰਾ॥੭੦॥ਸੋ ਕਿਨ ਪਾਰਯੋ ਕੀਨ

---

[1]ਬੱਚਾ। [2]ਪ੍ਰਸੰਨ ਹੋਕੇ। [3]ਘਰ ਵਿਚ ਲਿਆਕੇ ਪਾਲਿਆ। [4]ਮਦਰੱਸਾ। [5]ਜੋਰੋ ਜੋਰੀ। [6]ਚੁਬੱਚਾ। [7]ਸੁੱਟੀਆਂ। [8]ਬਾਲਕਾਂ ਵਿਚ। [9]ਦੌੜਿਆ। [10]ਘੱਟਾ ਉਡਿਆ। [11]ਕਰਾਮਾਤ। [12]ਪਾਣੀ। [13]ਛੁਹਿਆ ਨਹੀਂ। [14]ਗੁਰਮੁਖ। [15]ਪੁੱਤਰੀ। [16]ਪਲੰਘ। [17]ਸ਼ਰਾਬ। [18]ਦਰਵਾਜੇ। [19]ਜੰਦਰਾ। [20]ਉਸ ਵੇਲੇ (ਬਚਪਨ ਵਿਚ)।

*ਪਾ:–ਤਿਹ ਥਾਈਂ=ਉਸੇ ਥਾਵੇਂ।

ਬਛੋਰਾ–। ਅਸ ਕਹਿ ਅਸਥਨ ਛੀਰ ਬਧੇਰਾ[1]। ਸ਼ਮਸ ਕਹਯੋ[2]'ਮੈਂ ਜਾਵੋਂ ਅਬ ਹੀ। ਤਵ ਪਿਤ ਬੁਝਨ ਲਾਗਹਿ ਜਬਹੀ ॥੭੧॥ ਤਿਹ ਕੋ ਇਸ ਬਿਧਿ ਦੇਹੁ ਬਤਾਏ[3]। –ਗਯੋ ਅਬੈ ਸੋ ਅਮਕੀ ਥਾਏਂ। ਤੂੰ ਬੁਝਯੋ ਕੁਛ ਚਹਿਤ ਜਿ ਤਾਹੂ। ਮਿਲਹੁ ਜਾਇ ਤਿਹ ਥਲ ਕੇ ਮਾਂਹੂ–' ॥੭੨॥ ਨਿਕਸਿ ਗਯੋ ਭਥਿ ਵਹਿਰ ਪਧਾਰਾ। ਕੁਲਫ ਰਹਯੋ ਲਾਗਯੋ ਤਿਸ ਬਾਰਾ। ਦਿਨ ਚਢਿ ਆਨਿ ਮੁਲਾਨੇ ਖੋਲਾ। ਨਿਜ ਦੁਖਤਰ ਕੋ ਦੇਖਤਿ ਬੋਲਾ॥੭੩॥'ਕਹਾਂ ਗਯੋ ਜੁ ਹੁਤੋ ਨਿਸ ਮਾਂਹੀ॥ਭਿਰੇ ਕਪਾਟ ਖੁਲੇ ਇਹੁ ਨਾਂਹੀ'। ਤਿਸ ਨੈ ਸਰਬ ਬਾਤ ਸਮਝਾਈ। 'ਜਾਇ ਮਿਲਹੁ ਹੋਵਹਿ ਤਿਸ ਥਾਈਂ'॥੭੪॥ਸੁਨਿਕੈ ਤੂਰਨ ਵਹਿਰ ਪਧਾਨਾ। ਮਿਲਯੋ ਜਾਇ ਬੈਸੇ ਤਿਹ ਥਾਨਾ।ਦੀਨ ਭਯੋ ਪਰਿਓ ਜਬ ਪਾਈਂ । ਸ਼ਮਸ ਦੀਨ ਉਪਦੇਸ਼ ਬਤਾਈ॥੭੫॥ ਮਿਲਨ ਖੁਦਾਇ ਭੇਦ ਸਮਝਾਯੋ। ਅਪਰ ਥਾਨ ਤਬ ਆਪ ਸਿਧਾਯੋ। ਬੀਤਯੋ ਜਬ ਪੁਨ ਕੇਤਿਕ ਕਾਲਾ। ਤਹਿੰ ਇਕ ਭੂਪਤ ਹੁਤੋ ਬਿਸਾਲਾ ॥੭੬॥ ਕਿਸ ਕਾਰਨ ਤਿਹ ਸੁਤ ਮਰਿ ਗਯੋ। ਬਹੁਤ ਸ਼ੋਕ ਮੈਂ ਬਿਹਬਲ ਭਯੋ।ਤਿਨ ਗਹਿ ਲੀਨ ਫ਼ਕੀਰ ਮੁਲਾਨੇ। ਬਹੁਤਆਨਿ ਕਰਿ ਕੈਦ ਕਰਾਨੇ ॥ ੭੭ ॥ ਸਭਿ ਸੋਂ ਇਸ ਬਿਧਿ ਬਾਕ ਬੁਰੋਵਾ[3]। 'ਪੁਰਾ[4] ਪਿਕੰਬਰ ਈਸਾ*ਹੋਵਾ। ਤਿਨ ਕਿਤਾਬ ਮੈਂ ਲਿਖਯੋ ਬਨਾਈ। ਸੋ ਮੈਂ ਤੁਮ ਸੋਂ ਦੇਉਂ ਸੁਨਾਈ ॥੭੮॥ ਦੋਹਰਾ ॥–ਮੈਂ ਮੁਰਦਾ ਜ਼ਿੰਦਾ ਕਰੋਂ ਹੁਕਮ ਖ਼ੁਦਾ ਕੇ ਸਾਥ। ਹੋਇੰ ਅਗਾਰੀ ਜਗਤ ਮਹਿੰ ਐਸੇ ਸੁਨਿ ਤਿਨ ਗਾਥ[5] ॥ ੭੯ ॥ ਚੌਪਈ॥ਅਪਨੋ ਜਬਹੀ ਹੁਕਮ ਉਚਰਿਹੀਂ। ਮੁਰਦੇ ਕਉ ਜ਼ਿੰਦਾ ਸੋ ਕਰਿਹੀਂ–।

[1]ਦੁੱਧ ਉੱਤਰ ਆਇਆ । [2]ਦੱਸ ਦੇਵੀਂ । [3]ਕਹਿਆ । [4]ਪਹਿਲੇ । [5]ਭਾਵ–ਅਗੇ ਹੋਣ ਵਾਲਿਆਂ ਦੀ ਗੱਲ ਸੁਣ ।

*ਈਸਾ ਇਕ ਇਬ੍ਰਾਨੀ ਪਿਕੰਬਰ ਦਾ ਨਾਮ ਹੈ, ਜਿਸ ਨੂੰ ਈਸਾਈ ਆਪਣਾ ਇਸ਼ਟ ਤੇ ਰੱਬ ਦਾ ਪੁੱਤ੍ਰ ਮੰਨਦੇ ਹਨ, ਤੇ ਮੁਸਲਮਾਨ ਪੈਕੰਬਰ ਮੰਨਦੇ ਹਨ । ਕੁਰਾਨ ਸ਼ਰੀਫ ਵਿਚ ਹਜ਼ਰਤ ਈਸਾ ਦੀ ਬੜੀ ਉਪਮਾਂ ਕੀਤੀ ਗਈ ਹੈ ਤੇ ਸਾਹਿਬ ਕਰਾਮਾਤ ਮੰਨਿਆ ਹੈ। ਮੁਸਲਮਾਨਾਂ ਵਿਚ ਬੀਮਾਰ ਰਾਜ਼ੀ ਕਰਨ ਤੇ ਮੁਰਦੇ ਜੀਵਾਉਣ ਲਈ ਈਸਾ ਦਾ ਦ੍ਰਿਸ਼ਟਾਂਤ ਕਵਿਤਾ ਵਿਚ ਆਮ ਵਰਤਿਆ ਜਾਂਦਾ ਹੈ। ਇਥੇ ਭੂਪਤ ਕਹਿੰਦਾ ਹੈ ਕਿ ਈਸਾ ਆਪ ਮੁਰਦੇ ਜਿਵਾਉਂਦਾ ਸੀ ਤੇ ਕਹਿ ਗਿਆ ਸੀ ਕਿ ਮੇਰੇ ਤੇ ਈਮਾਨ ਰੱਖਣ ਵਾਲੇ ਐਸੀਆਂ ਕਰਾਮਾਤਾਂ ਕਰਿਆ ਕਰਨਗੇ, (ਵੇਖੋ ਅੰਜੀਲ ਮਤੀ ਬਾਬ ੧੭ ਆਇਤ ੨੦, ੨੧। ਮਰਕਸ ਬਾਬ ੧੬ ਆਇਤ ੧੭, ੧੮) ਸੋ ਤੁਸੀਂ ਹੁਣ ਪਿਗੰਬਰਾਂ ਦੇ ਈਮਾਨ ਰੱਖਣ ਵਾਲੇ ਲੋਕ ਹੋ, ਯਾ ਤਾਂ ਪੁੱਤ੍ਰ ਮੇਰਾ ਜੀਉਂਦਾ ਕਰੋ, ਨਹੀਂ ਤਾਂ ਆਪਣੇ ਪਿਗੰਬਰਾਂ ਦੀਆਂ ਗੱਲਾਂ ਆਖੇ ਝੂਠੀਆਂ ਹਨ ਤੇ ਅਸੀਂ ਕਪਟੀ ਹਾਂ ।

ਇਉਂ ਲਿਖਿ ਗਯੋ ਪਿਕੰਬਰ ਥਾਰੋ। ਨੀਕੇ ਹਿਰਦੇ ਬਿਖੈ ਬਿਚਾਰੋ ॥੮੦॥ ਮੋਰੋ ਸੁਤ ਮਰਿਗਯੋ ਦੁਖ ਪਾਇ। ਤਾਂਕੋ ਅਬ ਤੁਮ ਦੇਹੁ ਜਿਵਾਇ। ਨਤੁ ਭਾਖੋ ਮਿਲਕੈ ਸਭਿ ਲੋਗਾ।-ਲਿਖਯੋ ਪਿਕੰਬਰ ਇਹੈ ਦਰੋਗਾ[1]-'।੮੧। ਇਸ ਬਿਧਿ ਭੂਪਤ ਕੀ ਸੁਨਿ ਬਾਨੀ। ਚਿੰਤਮਾਨ ਭੇ ਕਿਨਹੁੰ ਨ ਮਾਨੀ।ਬੈਠੇ ਸਭਿ ਹੀ ਕੈਦ ਮਝਾਰੀ। ਛੁਟਨ ਉਪਾਇ ਨ ਪਾਇਂ ਬਿਚਾਰੀ ॥ ੮੨ ॥ ਤਿਹ ਠਾਂ ਆਪ ਸ਼ਮਸ ਚਲਿ ਗਯੋ। ਕੈਦਿਨਿ ਕੋ ਬੂਝਤਿ ਅਸ ਭਯੋ। 'ਬੈਠੇ ਕਿਉਂ ਚਿੰਤਾਤੁਰ ਹੋਈ?।ਬਿਗਰਯੋ ਤੁਮਰੋ ਕਾਰਜ ਕੋਈ?'॥੮੩॥ ਸਭਿ ਨੈ ਸੁਨਿ ਅਸ ਗਿਰਾ ਉਚਾਰੀ।'ਨ੍ਰਿਪ ਕਹਿ,-ਮੁਰਦਾ ਦੇਹੁ ਜਿਵਾਰੀ-। ਗਹਿਕੈ ਰਾਖੇ ਕੈਦ ਮਝਾਰੀ। ਐਸੀ ਸ਼ਕਤਿ ਨ ਕਿਸ ਮਹਿੰ ਭਾਰੀ' ॥੮੪॥ ਸ਼ਮਸ* ਕਹੈ 'ਮੈਂ ਦੇਉਂ ਜਿਵਾਇ। ਤੁਮ ਮੁਝ ਕੋ ਹੋਵਹੁ ਦੁਖਦਾਇ'। ਕਰ ਜੋਰੇ ਸੁਨਿਕੈ ਯੌਂ ਸਭਿ ਹੀ।'ਤੁਮ ਕੋ ਹਮ ਦੁਖ ਦੇਹਿੰ ਨ ਕਬਿਹੀ॥੮੫॥ ਇਸੇ ਜਿਵਾਇ ਛੁਟਾਵਹੁ ਸਾਰੇ। ਮਿਲਿਕੈ ਬੰਦਹਿੰ ਪਾਇ ਤੁਮਾਰੇ'।ਤਬ ਚਲਿ ਸ਼ਮਸ ਗਯੋ ਤਿਹ ਥਾਈਂ।ਜਾਇ ਠਾਂਢਿ ਹੁਇ ਗਿਰਾ ਅਲਾਈ ॥੮੬॥ 'ਮੇਰੇ ਹੁਕਮ ਸਾਥ ਉਠ ਜੀਵਹੁ†। ਬਿਚਰਹੁ ਪੂਰਬ ਜਸੋਂ[2] ਅਬ ਥੀਵਹੁ'। ਤਿਹ ਛਿਨ ਤਹਾਂ ਜੁ ਮਿਰਤਕ ਪਰਿਓ। ਉਠਿ ਬੈਠਯੋ, ਨ੍ਰਿਪ ਦੁਖ ਪਰਿਹਰਿਓ॥੮੭॥ ਹਿਰਦੇ ਭਾ ਅਨੰਦ ਸਭਿ ਤਾਈਂ। ਕਰੇ ਕੈਦ ਜੇ ਦੀਨ ਛੁਡਾਈ। ਭਏ ਮੁਲਾਨੇ ਸਭਿ ਇਕ ਥਾਈਂ। ਕਹਿਨ ਲਗੇ 'ਇਨ ਕੀਨਿ ਖੁਟਾਈ ॥ ੮੮ ॥ ਸ਼ਰਾ ਬਿਖੈ ਰਖਨਾ ਇਨ ਗੇਰਾ[3]। ਕਹਯੋ-ਜੀਵ ਭਾ ਹੁਕਮ ਜੁ ਮੇਰਾ[4]-। ਨਹੀਂ ਖੁਦਾਇ ਨਾਮ ਕੋ ਲੀਨੋ। ਇਸੀ ਬਾਤ ਇਨ ਕੀਨ ਮਲੀਨੋ ॥੮੯॥ ਨਹੀਂ ਮਜ਼ਬ ਹਮਰੇ ਮੈਂ ਭਾਈ[5]। ਯਾਂ ਤੇ ਚਹੀਅਤ ਦਈ ਸਜ਼ਾਈ'।ਸਭਿ ਮਿਲਿ

[1]ਝੂਠ। [2]ਪਹਿਲੇ ਵਾਙੂ। [3]ਸ਼ਰਾ ਵਿਚ ਇਸ ਨੇ ਇਕ ਕਸਰ ਪਾ ਦਿੱਤੀ ਹੈ, ਭਾਵ ਸ਼ਰਾ ਵਿਰੁੱਧ ਬੋਲਿਆ ਹੈ। [4]ਜੀਉ ਪਉ ਮੇਰੇ ਹੁਕਮ ਦੇ (ਨਾਲ)। [5]ਚੰਗੀ ਲਗਦੀ ਨਹੀਂ।

*ਸ਼ਮਸ ਤਬ੍ਰੇਜ਼ ਦੇ ਅਲੋਪ ਜਾਂ ਕਤਲ ਦਾ ਸੰਃ ੬੪੪-੬੪੫ ਹਿਜਰੀ ਹੈ। ਇਹ ਮਸਾਂ ਸ਼੍ਰੀ ਗੁਰੂ ਜੀ ਦੇ ਪ੍ਰਗਟ ਹੋਣ ਤੋਂ ਢਾਈ ਕੁ ਸਦੀਆਂ ਪਹਿਲੋਂ ਦਾ ਹੈ। ਯਾ ਤਾਂ ਇਥੇ ਹਿੰਦਾਲੀਆਂ ਨੇ ਨਾਮ ਗ਼ਲਤ ਠੋਕਿਆ ਹੈ ਜੋ ਕਵੀ ਜੀ ਨੇ ਬਿਨਾ ਸੋਧੇ ਲਿਖ ਦਿੱਤਾ ਹੈ, ਯਾ ਚਰਚਾ ਹੋਰ ਫਕੀਰ ਨਾਲ ਹੋਈ ਹੈ ਜੋ 'ਸ਼ਮਸ' ਨਾਮ ਵਾਲਾ ਸੀ ਤੇ ਉਸ ਨਾਲ ਸਾਖੀ ਵਾਲੇ ਨੇ ਸ਼ਮਸ ਤਬ੍ਰੇਜ਼ ਦੀ ਕਥਾ ਜੋੜ ਦਿੱਤੀ ਹੈ।

†ਕੁੰਮ ਬਿਜ਼ਨੀ=ਮੇਰੇ ਹੁਕਮ ਨਾਲ ਉੱਠ, ਅਰਬੀ ਦਾ ਫਿਕਰਾ ਹੈ, ਮੁੱਲਾਂ ਕਹਿੰਦੇ ਸਨ ਇਸਨੂੰ ਕਹਿਣਾ ਚਾਹੀਦਾ ਸੀ, ਕੁੰਮ ਬਿਇਜ਼ਨਿੱਲਾ=ਉੱਠ ਅੱਲਾ ਦੇ ਹੁਕਮ ਨਾਲ।

ਸ਼ਮਸ ਲੀਨ ਗਹਿ ਤਬਹੀ। ਕਹਿਤਿ ਜੁ ਥੇ-ਦੁਖ ਦੇਹਿੰ ਨ ਕਬਹੀ-॥੯੦॥
ਤਬਹ ਸ਼ਮਸ ਨੇ ਗਿਰਾ ਅਲਾਈ। 'ਕਮ ਸਜ਼ਾਇ ਤੁਮ ਦਿਹੁ ਮੁਝ ਤਾਈਂ।
ਜੋ ਹੈ ਮਨ ਮੈਂ ਸੋ ਕਰਿ ਲੀਜੈ। ਹੌ ਝੂਠੇ ਨਿਜ ਰਿਦੇ ਲਖੀਜੈ' ॥ ੯੧ ॥
ਕਹਿਤਿ ਮੁਲਾਨੇ 'ਸ਼ਰਾ ਮਝਾਰੀ। ਖਾਲ ਉਤਾਰਨ ਉਚਿਤ[1] ਤੁਮਾਰੀ ॥
ਅਪਨ ਹੁਕਮ ਸੋਂ ਮੁਰਦਾ ਜ਼ਿੰਦਾ। ਕਰਿਓ ਤੈਂ ਤਾਤੇ ਤੁਝ ਨਿੰਦਾ' ॥੯੨॥
ਅਸ ਕਹਿ ਲੀਨੀ ਖਾਲ ਉਤਾਰੀ।ਦਯੋ ਛੋਰਿਬਹਿ ਸ਼ੋਣਾ ਧਾਰੀ।ਭਯੋ ਕੁਰੂਪ
ਭਯਾਨਕ ਭਾਰੀ। ਪ੍ਰੀ ਪਰਿਗੀ ਸਭਿ ਅੰਗ ਮਝਾਰੀ॥੯੩॥ ਭਿਨਕਹਿੰ ਮਾਖੀ
ਚਹੁੰਦਿਸ਼ ਮਾਂਹੀ।ਕੋ ਸਮੀਪ ਆਵਨ ਦੇ ਨਾਂਹੀ।ਤਾਂਹਿ ਦੇਸ਼ ਕੋ ਛੋਰਿਸਿਧਾਰਾ
। ਆਵਤਿ ਭਾ ਮੁਲਤਾਨ ਮਝਾਰਾ ॥ ੯੪ ॥ ਛੁਧਾ ਬਿਖੈ ਆਤੁਰ[2] ਹ੍ਵੈ ਸੋਊ।
ਜਾਚਹਿ[3] ਅੰਨ ਦੇਤਿ ਨਹਿੰ ਕੋਊ।ਤਬ ਇਕ ਮੀਨ[4] ਮਾਂਗਤੇ[5] ਪਾਈ।ਨਹਿੰ
ਭੁਰਜਨ[6] ਦੇਵੈਂ ਕਿਸ ਥਾਈਂ ॥੯੫॥ ਆਇ ਸ਼ਹਿਰ ਬੈਠਨੈ ਇਕ ਥਾਨਾ।
ਇਉਂ ਸੂਚਜ ਸੋਂ ਬਚਨ ਬਖਾਨਾ। 'ਸ਼ਮਸ' ਨਾਮ ਹੈ ਇਕ ਮਮ ਤੋਰਾ[7]।
ਯਾਂਤੇ ਕਾਜ ਕਰਹੁ ਤੁਮ ਮੋਰਾ ॥੯੬॥ਨੀਚੇ ਆਣਿ ਭੁਰਜੀਏ ਮੀਨਾ। ਪੁਨ
ਖਾਵੌਂ ਮੈਂ ਛੁਧਾ ਅਧੀਨਾ'।ਤਬ ਸਵਿਤਾ[8]ਨੀਚੇ ਕੋ ਆਯਾ।ਤਪਨੋ,ਤੇਜ ਜਿਹ
ਅਧਿਕ ਬਧਾਯਾ ॥੯੭॥ ਤਪਤ ਲੋਕ ਅਤਿਸ਼ੈ ਅਕੁਲਾਏ। ਮਹਿਮਾ ਲਖੀ
ਪਰੇ ਤਬ ਪਾਏ। ਸਭਿ ਪ੍ਰਕਾਰ ਕੀ ਸੇਵਾ ਠਾਨੀ। ਸੇਵਕ ਭਏ ਕਰਮ ਮਨ
ਬਾਨੀ[10]॥੯੮॥ਤਬ ਤੇ ਸ਼ਮਸ ਰਹਨੋ ਤਿਹ ਥਾਨਾ।ਸਭਿ ਤੇ ਅਜ਼ਮਤ ਜਾਂਹਿ
ਮਹਾਨਾ।ਇਸ ਪ੍ਰਕਾਰ ਕੋ ਹੁਤੋ ਪ੍ਰਸੰਗਾ।ਜੋ ਭਾਖਨੋ*ਬਾਲੇ!ਤੁਝ ਸੰਗਾ॥੯੯॥
ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰਧੇ 'ਮੁਲਤਾਨ ਸ਼ੰਮਸ' ਪ੍ਰਸੰਗ ਬਰਨਨੰ ਨਾਮ
ਸੈਂਤੀਸਮੋ ਅਧਜਾਯ ॥ ੩੭ ॥

੩੮. [ਸ਼ਬਦ ਮਹਿਮਾਂ। ਸ਼ਹੁ ਸੁਹਾਗਨ, ਬਾਲਖ੍ਯੌਦਾਈ, ਮੂਲਾ]

ਦੋਹਰਾ ॥ ਸਤਿਗੁਰ ਸ਼ਬਦ ਸਹਾਇ ਲੈ ਨਾਮ ਜਪਨ ਹਥਿਆਰ।
ਮਨ ਰਿਪੁ ਜੀਤੈਂ ਮਨੁਜ ਜੇ ਦ੍ਵੈ ਲੋਕਨ ਸੁਖ ਸਾਰ ॥ ੧ ॥

[1]ਯੋਗ ਹੈ। [2]ਦੁਖੀ। [3]ਮੰਗਦਾ ਹੈ। [4]ਮੱਛੀ। [5]ਮੰਗਦਿਆਂ। [6]ਭੁੰਨਣ। [7]ਸ਼ਮਸ ਦਾ ਅਰਥ ਹੈ ਸੂਰਜ। [8]ਮੇਰਾ ਤੇ ਤੇਰਾ। [9]ਸੂਰਜ। [10]ਮਨ ਬਾਣੀ ਸ਼ਰੀਰ ਕਰਕੇ।

*ਇਹ ਕਥਾਵਾਂ ਮਨਸੂਰ ਤੇ ਸ਼ਮਸ ਤਬ੍ਰੇਜ਼ ਦੀਆਂ ਹਿੰਦ ਦੇ ਸੂਫੀ ਖਜਾਲ ਦੇ ਲੋਕਾਂ ਤੇ ਹਿੰਦੂ ਵੇਦਾਂਤੀਆਂ ਵਿਚ ਆਮ ਪ੍ਰਸਿੱਧ ਹਨ, ਜੋ ਕਵੀ ਜੀ ਨੇ ਜੇਸੇ ਸੁਣੀਆਂ,ਲਿਖੀਆਂ ਹਨ, ਚੰਗਾ ਹੁੰਦਾ ਕਿ ਐਸੀਆਂ ਕਥਾਵਾਂ ਕਵਿ ਜੀ ਕਵਯੋਕਤੀ ਵਿਚ ਦੱਸਦੇ ਤੇ ਸਤਿਗੁਰਾਂ ਦੇ ਮੁਖਾਰਵਿੰਦ ਵਿਚ ਨਾ ਧਰਦੇ ।

{ ਸ਼ਬਦ=ਇਥੇ ਅਰਥ 'ਉਪਦੇਸ਼' ਹੈ (ਦੇਖੋ ਸ਼੍ਰੀ ਗੁਰੂ ਗ੍ਰੰਥ ਕੋਸ਼ ਪਾਃ ਦੂਃ ਸੁਸਾਇਟੀ ਦਾ)। ਰਿਪੁ=ਵੈਰੀ, ਸ਼ਤ੍ਰੂ।
ਮਨੁਜ=ਆਦਮੀ, ਮਾਨੁਖ, ਇਨਸਾਨ। ਸੁਖਸਾਰ=ਸਾਰ ਸੁਖ ਤੱਤ ਸੁਖ, ਜੋ ਸਾਰੇ ਸੁਖਾਂ ਦਾ ਤੱਤ ਹੋਵੇ ਜਾਂ ਸਾਰੇ ਸੁਖਾਂ ਤੋਂ ਸ੍ਰੇਸ਼ਟ ਹੋਵੇ, ਕੈਵਲ੍ਯਜ੍ਞਾਨ, ਮੁਕਤੀ, ਪਰਮ ਪਦ। }

ਅਰਥ–ਜੋ ਮਨੁਖ ਸਤਿਗੁਰਾਂ ਦੇ ਉਪਦੇਸ਼ ਦੀ ਸਹਾਇਤਾ ਲੈਕੇ 'ਨਾਮ ਜਪਣ' (ਰੂਪੀ) ਹਥਿਆਰ (ਨਾਲ) ਮਨ (ਰੂਪੀ) ਵੈਰੀ ਨੂੰ ਜਿੱਤ ਲੈਂਦੇ ਹਨ, (ਓਹ) ਦੋਹਾਂ ਲੋਕਾਂ ਦੇ ਸਾਰ ਸੁਖ (ਨੂੰ ਪ੍ਰਾਪਤ ਕਰ ਲੈਂਦੇ ਹਨ)।

ਸ਼੍ਰੀ ਬਾਲਾ ਸੰਥੁਰੁ ਵਾਚ ॥ ਚੌਪਈ ॥ ਸੁਨੋ ਕਥਾ ਪੁਨ ਫੇਰੂ ਨੰਦਨ[1] !। ਮਾਰਗ ਚਲਤਜੋ ਕਲੁਖ ਨਿਕੰਦਨ। ਸ਼ਮਸ ਕਹਾਨੀ ਸਰਬ ਸੁਨਾਈ। ਗਮਨਤਿ ਪਹੁੰਚਤਿ ਭੇ ਇਕ ਜਾਈ ॥੨॥ ਜਹਿੰ ਫਕੀਰ ਕੋ ਲੁਟ ਗਜੋ ਮੇਲਾ। ਨਿੰਦਾ ਪ੍ਰਗਟੀ ਭਯੋ ਦੁਹੇਲਾ[2]। ਗਯੋ ਪਖੰਡ ਉਘਰ ਸਭਿ ਪਾਜਾ। ਲੋਕਨ ਬਿਖੈ ਅਧਿਕ ਸੋ ਲਾਜਾ[3] ॥੩॥ ਤਿਹ ਕੋ ਕਰਨ ਕ੍ਰਿਤਾਰਥ ਫੇਰਾ[4]। ਗਏ ਗੁਰੂ ਸੋ ਦੁਖੀਆ ਹੇਰਾ।ਤਿਸੀ ਤੀਅ ਕੈ ਕੀਨੋ ਭੇਰਾ।ਜਾਵਤਿ ਕੀਨੋ ਜਹਾਂਬਸੇਰਾ॥੪॥ ਚੰਦਰਾਤਿ ਪੁਨ ਤਾਂ ਦਿਨ ਸੋਈ। ਮੇਲਾ ਤਾਂ ਕੇ ਭਯੋ ਨ ਕੋਈ।ਅਸ ਪਿਖਿ ਉਪਜੀ ਕਰੁਨਾ ਭਾਰੀ।ਬੂਝਨ ਕੀਨ ਬ੍ਰਿਥਾ[5] ਸੋ ਨਾਰੀ ॥੫॥ ਦੋਹਰਾ ॥ 'ਸ਼ਹੁ ਸੋਹਾਗਣ ਜਹਿੰ ਹੁਤੋ ਮੇਲਾ ਭਯੋ ਨ ਤਾਂਹਿ। ਰਹਤਿ ਇਹਾਂ ਕੈਧੋਂ ਨਹੀਂ ? ਮਾਨਵ ਮਾਨਹਿੰ ਜਾਂਹਿ' ॥ ੬॥ ਚੌਪਈ ॥ ਤੀਯ ਕਹੈ 'ਤਿਹ ਝੂਠ ਸਮਾਜਾ। ਉਘਰ ਗਯੋ ਜੋ ਕੀਨੋ ਪਾਜਾ। ਸੋਮਰ ਫਲ ਜਿਮ ਤਾਂਹਿ ਬਨਾਉ[6]।ਪਾਕੇ ਤੇ ਸੋ ਤੂਲ ਉਡਾਉ[7]'॥੭॥ ਅਸ ਸੁਨਿਕੈ ਬੇਦੀ ਕੁਲਕੇਤਾ। ਬੈਠੇ ਭਹਿੰ ਤਿਯ ਵਹਿਰ ਨਿਕੇਤਾ[8]। ਲੁਲਾ ਕਰ[9] ਪਗ ਤੇ[10] ਤਿਹ ਕਾਲਾ। ਆਯੋ ਇਕ ਅਵਲੋਕ ਦਯਾਲਾ[11] ॥੮॥ ਦਰਸ਼ਨ ਦਰਸੇ ਭੇ ਪਦ ਪਾਨਾ[12]। ਅਤਿ ਸੁੰਦਰ ਹੋਯੋ ਸਵਧਾਨਾ। ਹਾਥ ਬੰਦਿ ਸੋ ਖਰਾ ਅਗਾਰੀ। ਹੋਇ ਦੀਨ ਮੁਖ ਗਿਰਾ ਉਚਾਰੀ ॥ ੯ ॥ 'ਰਾਵਰ ਕੇ ਦਰਸ਼ਨ ਤਨ ਮੇਰਾ। ਭਾ ਅਰੋਗ ਦੁਖ ਕਟਜੋ ਘਨੇਰਾ।ਮੋ ਤੇ ਸੰਗ ਨ ਛੋਡਜੋ ਜਾਈ। ਰਾਖਹੁ ਅਬਿ ਅਪਨੀ ਸ਼ਰਨਾਈ'॥ ੧੦॥ਸੁਨਿ ਮੁਸਕਾਨੈ ਕ੍ਰਿਪਾ ਨਿਧਾਨਾ।ਤਿਹਸੋਂ ਇਸ ਬਿਧਿ ਬਚਨਬਖਾਨਾ॥

[1]ਹੇ ਸ਼੍ਰੀ ਗੁਰੂ ਅੰਗਦ ਜੀ। [2]ਦੁਖੀ। [3]ਸ਼ਰਮਿੰਦਾ ਹੋਇਆ। [4]ਮੁੜਕੇ। [5]ਹਾਲ। [6]ਮਿੰਬਲ ਦੇ ਫਲ ਵਾਙੂ ਤਿਸਦੀ ਬਨਾਵਟ ਸੀ। [7]ਰੂੰ ਉੱਡ ਗਈ। [8]ਘਰ ਦੇ ਬਾਹਰ। [9]ਹੱਥਾਂ। [10]ਪੈਰਾਂ ਤੋਂ। [11]ਇਕ (ਕੋਈ) ਆਇਆ ਦੇਖਕੇ ਗੁਰੂ ਜੀ ਨੂੰ। [12]ਹੋ ਗਏ ਪੈਰ ਹੱਥ।

'ਨਗਰ ਬਿਖੈ ਬੂਝੈ ਜੋ ਕੋਊ ।–ਕਿਸ ਬਿਧਿ ਤੇਰੇ ਕਰ ਪਗ ਹੋਊ ?–॥੧੧॥ ਕਹੀਐ–ਸ਼ਹੁ ਸੋਹਾਗਣ ਦੀਨਾ॥ ਲੂਲੇ ਤੇ ਕਰ ਪਗ ਸ਼ੁਭ ਕੀਨਾ*–' । ਆ-ਇਸੁ ਮਾਨਿ ਗੁਰੂ ਕੀ ਸੋਊ।ਗਯੋ ਨਗਰ, ਬੂਝੈ ਜੋ ਕੋਊ॥੧੨॥'ਲੂਲੇ ਤੈਂ ਕਰ ਪਗ ਕਿਤਪਾਏ ?।'ਸੋ ਸੁਨਿ ਤਾਂਕੋ ਦੇਤਿ ਬਤਾਏ । 'ਸ਼ਹੁ ਸੋਹਾਗਣਿ ਕਰੁਣਾ ਕੀਨੀ।ਦੇਹਿ ਅਰੋਗ ਤੁਰਤ ਕਰਿ ਦੀਨੀ' ॥੧੩॥ ਸੁਨਿਕੈ ਲੋਕਨ ਅਚਰਜ ਮਾਨਾ।ਸਗਲੇ ਪੁਰਿ ਤਿਨ[1] ਕੀਨ ਪਯਾਨਾ। ਕਹਿਤਿ ਕਹਿਤਿ ਤਿਹ ਕੇ ਢਿਗ ਆਯੋ । ਸ਼ਹੁ ਸੋਹਾਗਣਿ ਜੌਨ ਕਹਾਯੋ[2] ॥੧੪॥ ਸੁਨਿ ਕਰਿ ਬੂਝਤਿ 'ਕਿਹ ਥਲ ਸੋਊ?। ਜਾਂਹਿ ਤੇਰ ਦੁਖਦੀਨੋ ਖੋਊ' । ਕਹੈ ਸੁ'ਚਲੋ ਮੋਰ ਤੁਮ ਸੰਗ। ਦਰਸਾਵੋਂ ਜਿਹ ਕਿਯ ਦੁਖ ਭੰਗ' ॥ ੧੫ ॥ ਸ਼ਹੁ ਸੋਹਾਗਣ ਅਚਰਜ ਮਾਨਜੋ । ਦਰਸ਼ਨ ਕਰਨੇ ਹੇਤ ਲੁਭਾਨਜੋ । ਸੰਗਿ ਚਲਜੋ ਸ਼੍ਰੀ ਗੁਰ ਢਿਗ ਆਏ । ਦ੍ਵੈ ਲੋਚਨ ਮਹਿੰ ਕਰੁਣਾ ਛਾਏ ॥ ੧੬ ॥ ਦੋਹਰਾ ॥ ਸ਼ਹੁ ਸੋਹਾਗਣਿ ਦਰਸ ਕਰਿ ਜਾਨੇ–ਸੋ ਦਰਵੇਸ਼। ਦਰ ਪਰ ਮੇਰੇ ਜੋ ਮੁਰੇ ਸੋ ਖ਼ੁਦਾਇ ਜਗ-ਤੇਸ਼॥੧੭॥ਚੌਪਈ।ਮੋਰ ਪਖੰਡ ਭਜਾਵਨ ਆਯੋ–। ਇਸ ਬਿਧਿ ਜਾਨਿ ਚਰਨ ਲਪਟਾਯੋ । ਦੀਨ ਭਯੋ ਨ ਉਠਾਵਤਿ ਸੀਸਾ । ਕਰਤਿ ਬਿਨੈ 'ਤੁਮ ਹੋ ਜਗਦੀਸ਼ਾ ॥ ੧੮ ॥ ਅਫਵਲ[3] ਗੁਨਹਿ ਕਰੋ ਅਬ ਮੇਰਾ । ਹੋ ਸਾਹਿਬ, ਮੈਂ ਰਾਵਰਿ ਚੇਰਾ । ਹੌਂ ਅਧਮੰ ਤੂੰ ਅਧਮ ਉਧਾਰਨ[4]। ਭਾ ਅਵਤਾਰ ਜਗਤ ਕੋ ਤਾਰਨ॥੧੯॥ਆਪ ਛਪਾਇ ਮੁਝੈ ਬਡਿਆਈ । ਤੁਮ ਦੇਵਤਿ ਇਹ ਬਿਰਦ ਸਦਾਈ'। ਗੁਰੂ ਕਹੈਂ 'ਐਸੇ ਅਬਿ ਜਾਨਹੁ।ਸ਼ਹੁ ਰਵਿਆ ਸਭਿ ਮਾਂਹਿ ਪਛਾ-ਨਹੁ ॥੨੦॥ ਦੋਹਰਾ॥ ਸਭਿ ਕੌ ਦਰਸ਼ਨ ਦੀਜੀਏ ਸਭਿ ਕੌ ਦਰਸ਼ਨ ਲੇਹੁ । ਸਦਾ ਬੰਦਗੀ ਕੀਜੀਏ ਮਨ ਖ਼ੁਦਾਇ ਮੈਂ ਦੇਹੁ' ॥ ੨੧ ॥ ਚੌਪਈ ॥ ਮਾਨੇ ਹਿਤ ਸੋਂ ਗੁਰਕੇ ਬੈਨਾ । ਸੋ ਬਖ਼ਸ਼ਾਇ ਗਯੋ ਨਿਜ ਐਨਾ । ਭਯੋ ਮੁਰੀਦ ਗੁਰੂ ਕਾ ਸੋਈ । ਨਗਰ ਬਿਖੈ ਮਨਭਾ ਪੁਨ ਹੋਈ ॥੨੨॥ ਲੂਲਾ ਕਹਿਤਿ ਭਯੋ ਸਭਿ ਥਾਏਂ । 'ਸ਼ਹੁ ਸੋਹਾਗਣ ਤੇ ਪਗ ਪਾਏ' । ਸਰਬ ਲੋਕ ਤਬ ਨਿਸ਼ਚਾ ਕੀਨੋ।–ਸ਼ਹੁ ਆਵਤਿ ਇਸ ਢਿਗ–ਮਨ ਚੀਨੋ।੨੩।ਪੁਨ ਝੰਡੇ ਰਾਖੇ

---

[1]ਭਾਵ ਲੂਲੇ ਨੇ। [2]ਜੋ ਕਹਾਂਵਦਾ ਸੀ। [3]ਮਾਫ [ਮ:, ਅਫਵ] । [4]ਨੀਚਾਂ ਦਾ ਤਾਰਕ ।

*ਇਸ ਕਹਿਣ ਵਿਚ ਜੋ ਪਰਮ ਤ੍ਰਿਆਗ ਤੇ ਮੋਹਰ ਹੈ ਉਹ ਤਾਂ ਸ਼ਤਿਗੁਰੂ ਜੀ ਦਾ ਸੁਭਾਵ ਹੈ, ਪਰ ਇੰਵ ਦਾ ਕਹਿਣਾ ਉਨ੍ਹਾਂ ਦੇ ਸੁਭਾਵ ਵਿਰੁੱਧ ਹੈ, ਕਵਿ ਜੀ ਨੇ ਇਹ ਲਿਖਣ ਵਿਚ ਉਪਕਾਰ ਦੀ ਮੁੱਖਤਾ ਰੱਖ ਲਈ ਹੈ । ਪੁਰਾਤਣ ਜਨਮ ਸਾਖੀ ਵਿਚ ਇਹ ਕਥਾ ਨਹੀਂ ਹੈ।

ਨਿਜ ਥਾਨਾ। ਨੌਬਤ ਬਾਜਨ ਲਗੇ ਨਿਸ਼ਾਨਾ। ਲਗਨੇ ਲਗਨੋ ਬਛੋ ਤਹਿੰ ਮੇਲਾ। ਚਹੁੰਦਿਸ਼ ਤੇ ਤਬ ਹੋਇ ਸਕੇਲਾ[1] ॥੨੪॥ ਦੋਹਰਾ ॥ ਲੋਕ ਪਰਸਪਰ ਸਭਿ ਕਹੈਂ 'ਭੂਲੇ ਨਿੰਦ ਉਚਾਰਿ। ਪੂਰਨ ਹੈ ਇਹ ਸੰਤ ਸ਼ੁਭ ਸ਼ਹੁ ਆਵੈ ਜਿਸ ਦ੍ਵਾਰ ॥ ੨੫॥ ਚੌਪਈ ॥ ਜਿਹ ਕੇ ਬਰ ਲੂਲੇ ਪਗ ਪਾਏ'। ਇਸ ਬਿਧਿ ਕਹਿ ਬਹੁ ਭੇਟ ਚਢਾਏ। ਦੂਰ ਦੂਰ ਤੇ ਨਰ ਤਹਿੰ ਆਏ। ਮਾਨਹਿੰ ਅੱਗ੍ਯਜ ਤੇ ਅਧਿਕਾਏ[2] ॥ ੨੬ ॥ ਸ਼੍ਰੀ ਗੁਰ ਨਾਮ ਜਪਤਿ ਭਾ ਸੋਈ। ਧਾਂਤੇ ਪੂਜਾ ਬਹੁ ਜਗ ਹੋਈ।ਅਪਨੋ ਪੰਥ ਕਿਯੋ ਇਕ ਭਾਂਹੀ। ਬਾਂਧਤਿ ਜੋ ਘੁੰਗਰੂ ਪਗ ਮਾਂਹੀ। ੨੭॥ ਗਰ ਮਹਿੰ ਮੌਰੀ[3] ਪਾਵਹਿੰ ਸੋਇ। ਬੇਖ ਚਲਨੋ ਜਗ ਪਰਗਟ ਹੋਇ। ਇਸ ਬਿਧਿ ਕੀਨ ਕ੍ਰਿਤਾਰਥ ਭਾਂਹੀ। ਨਾਮ ਪਤਿਤ ਪਾਵਨ ਹੈ ਜਾਂਹੀ॥੨੮॥ ਦੋਹਰਾ॥ਸ਼੍ਰੀ ਗੁਰ ਨਾਨਕ ਤੇ ਬਿਨਾ ਕਰੈ ਕੌਨ ਅਸ ਕਾਜ।ਤਾਰੇ ਨਰ ਕਲਿ-ਕਾਲਿ ਮੈਂ[4] ਬਛੋ ਗਰੀਬ ਨਿਵਾਜ ॥੨੯॥ ਚੌਪਈ ॥

ਤਹਿੰ ਤੇ ਗਮਨੇ ਗੁਰੂ ਅਗਾਰੀ। ਨਰਨ ਉਧਾਰਨ ਪਰਉਪਕਾਰੀ। ਜਹਿੰ ਟਿੱਲਾ ਹੈ ਬਾਲ ਗੁੰਦਾਈ*।ਜੋਗੀ ਬਹੁਤ ਰਹਤਿ ਤਿਹ ਥਾਈਂ ॥੩੦॥ ਦੋਹਰਾ ॥ ਬਾਲ ਗੁੰਦਾਈ ਸਦਨ ਮਹਿੰ ਬਾਜਸਾਲ[5] ਮਹਿੰ ਬਾਜ[6]। ਏਕ ਖਜ਼ਾਨਾ ਚੀਰ ਕੋ[7] ਪਰਉਪਕਾਰ ਕਿ ਕਾਜ[8] ॥੩੧॥ ਚੌਪਈ॥ ਉੱਤਮ ਭੋਜਨ ਸੋ ਬਨਿਵਾਵਹਿ। ਜੋ ਤਹਿੰ ਜਾਇ ਸਭਿਨਿ ਕੋ ਖਾਵਹਿ।ਸੁੰਦਰ ਮੰਦਿਰ ਮਹਿੰ ਬਿਸਰਾਮਾ। ਨਗਨ ਦੇਖਿ ਪਟ ਦੇ ਅਭਿਰਾਮਾ ॥੩੨॥ਪੰਥ ਚਲਤਿ ਸ਼੍ਰਮ ਜੋ ਹੁਇ ਜਾਵਹਿ। ਭੇਜਿ ਤੁਰੰਗ ਤਾਂਹਿ ਚਢਿਵਾਵਹਿ। ਨਿਤ ਉਪਕਾਰ ਕਰਨ ਅਭਿਲਾਖੀ। ਜਿਉਂ ਅਵਨੀ ਪਰ ਸਫਲਨੋ ਸਾਖੀ[9] ॥ ੩੩ ॥ ਤਿਹ ਡੇਰੇ ਕੇ ਜਾਇ ਸਮੀਪਾ।ਬੈਠਿ ਰਹੇ ਬੇਦੀ ਕੁਲ ਦੀਪਾ।ਬਾਲ ਗੁੰਦਾਈ ਜਬਿ ਸੁਧਿ ਹੋਈ। -ਵਹਿਰ ਅਤੀਤ ਬੈਠਿ ਰਹਿ ਦੋਈ ॥੩੪॥ਨਹੀਂ ਅਗਾਰੀ ਆਵਤਿ ਸੋਊ-। ਜੋਗੀ ਤਬਹਿ ਬੁਲਾਏ ਦੋਊ। ਕਹਨੋ ਤਿਨਹਿੰ ਕੋ 'ਆਨਹੁ ਜਾਈ'। ਪਹੁੰਚੇ

---

[1]ਇਕੱਠ ਹੋਇਕੇ। [2]ਪਹਿਲਾਂ ਨਾਲੋਂ ਬਹੁਤਾ। [3]ਮੌਲੀ। [4]ਕਲਜੁਗ ਦੇ ਸਮੇਂ ਵਿਖੇ। [5]ਤਬੋਲੇ ਵਿਚ ਹੈਨ। [6]ਘੋੜੇ। [7]ਕਪੜਿਆਂ ਦਾ ਖਜ਼ਾਨਾ ਹੈ। [8]ਪਰਉਪਕਾਰ ਦੇ ਵਾਸਤੇ। [9]ਫਲਾਂ ਸਹਿਤ ਬ੍ਰਿੱਛ।

*ਬਾਲ ਗੁੰਦਾਈ ਦਾ ਟਿੱਲਾ ਜ਼ਿਲਾ ਜੇਹਲਮ ਵਿਚ ਹੈ, ਜੇਹਲਮ ਤੋਂ ਸ਼ਾਇਦ ੧੫ ਕੁ ਮੀਲ ਹੈ, ਇਸੇ ਬਾਲ ਗੁੰਦਾਈ ਦੀ ਗੱਦੀ ਤੇ 'ਸ਼ਿੰਧ ਬਗਾਈ' ਸੀ ਜਿਸ ਤੋਂ ਰਾਂਝੇ ਨੇ ਜੋਗ ਲਿਆ ਸੀ।

ਸੋ ਸ਼੍ਰੀ ਗੁਰ ਜਿਹ ਥਾਈਂ ॥ ੩੫॥ ਦੋਹਰਾ ॥ 'ਚਲਹੁ ਅਤੀਤੋ ! ਉਠਿ ਅਬੈ ਬਾਲਗੁੰਦਾਈ ਥਾਨ।ਬੈਠਿਨ ਕੋ ਮੰਦਿਰ ਭਲੇ ਸੁਖ ਸੋਂ ਹੈ ਗੁਜ਼ਰਾਨ'।੩੬। ਚੌਪਈ ॥ ਸ਼੍ਰੀ ਪ੍ਰਭੁ ਕਹਯੋ 'ਨ ਹਮ ਚਲਿ ਜਾਵਹਿਂ । ਜਹਿਂ ਬੈਠਹਿਂ ਤਹਿ ਰੈਨ ਬਿਤਾਵਹਿਂ । ਚਹੀਏ ਨਿਤ ਅਤੀਤ ਕੋ ਐਸੀ । ਆਇ ਜੁ ਬਨਹਿ ਬਿਤਾਵਹਿ ਤੈਸੀ' ॥ ੩੭॥ ਬਾਲਗੁੰਦਾਈ ਢਿਗ ਪੁਨ ਜਾਏ। ਜਾਇ ਬਤਾਯੋ 'ਨਹਿਂ ਸੋ ਆਏ'।ਇਉਂ ਸੁਨਿ ਆਪ ਤਹਾਂ ਚਲਿ ਆਯੋ।ਜਿਹ ਥਲ ਬੈਠਨੋ ਪ੍ਰਭੁ ਸੁਹਾਯੋ॥੩੮॥ਆਦਰ ਯੁਤ ਮੁਖ ਬਚਨ ਉਚਾਰੇ । 'ਚਲਹੁ ਅਤੀਤਹੁ ਸੰਗ ਹਮਾਰੇ। ਆਵਤਿ ਮੇਘ ਘਟਾ ਬਰਖਾਵਹਿ । ਮੰਦਰ ਮਹਿਂ ਸੁਖ ਨਿਸਾ ਬਿਹਾਵਹਿ'॥੩੯॥ਦੋਹਰਾ।ਸ਼੍ਰੀ ਗੁਰ ਕਹੈਂ'ਅਤੀਤ ਹਮ ਜੈਸੇ ਬਨਿ ਹੈ ਆਇ। ਦੁਖ ਸੁਖ ਸਮ ਉਰ ਜਾਨਿਕੈ ਸਮਾਂ ਦੇਤਿ ਗੁਜ਼ਰਾਇ ॥੪੦॥ ਚੌਪਈ ॥ ਕਹਿ ਕਹਿਂ[1] ਮੰਦਰ ਖੋਜਤਿ ਫਿਰਿਹੀਂ। ਦੇਸ਼ ਬਿਦੇਸ਼ ਗਮਨ ਹਮ ਕਰਿਹੀਂ। ਜਹਿ ਬੈਸਹਿਂ ਤਹਿਂ ਦੇਤਿ ਬਿਤਾਇ। ਹਮਰੋ ਮਤਾ ਸਦਾ ਇਹ ਭਾਇ[2]' ॥ ੪੧ ॥ ਬਾਲਗੁੰਦਾਈ ਬਚਨ ਅਲਾਯਾ।'ਪੁਰਖ ਅਲੇਖ ਕਰਹਿ ਜੋ ਦਾਯਾ। ਦੇਵਹਿ ਜਥਿ ਸਮਾਜ ਸੁਖਦਾਇ ? । ਨਹੀਂ ਨਿਰਾਦਰ ਤਿਨ ਬਨਿ ਆਇ ॥ ੪੨॥ ਸਰਬ ਨਿਰੰਜਨ ਕੇਰ ਪਦਾਰਥ । ਭਲੀ ਬਾਤ ਕਰਨਾ ਪਰਸ੍ਵਾਰਥ'। ਇਸ ਪ੍ਰਕਾਰ ਕਹਿ ਬਾਲਗੁੰਦਾਈ। ਲੈਕਰਿ ਸੰਗਿ ਚਲਨੋ ਸੁਖਦਾਈ॥੪੩॥ ਦੋਹਰਾ॥ ਨੀਕੇ ਘਰ ਮਹਿਂ ਜਾਇਕੈ ਕੀਨੋ ਬਚਨ ਬਖਾਨ। 'ਦੇਖਹੁ ਸ਼ੁਭ ਇਸਥਾਨ ਇਹ ਭਲੋ ਹੋਇ ਗੁਜ਼ਰਾਨ' ॥ ੪੪ ॥ ਚੌਪਈ ॥ ਸ਼੍ਰੀ ਗੁਰ ਕਹਯੋ ਤਾਂਹਿ ਕੇ ਸੰਗਾ। 'ਕਯਾ ਦੇਖਉਂ ਨ੍ਰਿਪਲੀਲਾ ਰੰਗਾ[3]'।ਬਸਤ੍ਰ ਕੋਸ਼[4] ਕੋ ਜਬੈ ਦਿਖਾਯੋ। ਭਾਂਤਿ ਭਾਂਤਿ ਕੋ ਰੰਗ ਸੁਹਾਯੋ ॥ ੪੫ ॥ ਬਹੁਰੋ ਬਚਨ ਭਨਯੋ ਗੁਨਖਾਨੀ। 'ਸਰਬ ਰਾਜ ਲੀਲਾ ਹਮ ਜਾਨੀ' । ਬਾਜਸ਼ਾਲ[5] ਮਹਿਂ ਜਬ ਲੈ ਗਯੋ। ਭਲੋ ਤੁਰੰਗ ਦਿਖਾਵਤਿ ਭਯੋ॥੪੬॥ਗੁਰੂ ਕਹੈਂ'ਸੁਨਿ ਬਾਲਗੁੰਦਾਈ। ਏਹ ਲੀਲਾ ਰਾਜਨ ਬਨਿ ਆਈ।ਹੈ ਅਤੀਤ[6] ਸਭਿ ਤਜੈ ਸਮਾਜਾ। ਇਨਹਿਂ ਬਿਲੋਕਨ ਕਯਾ ਹਮ ਕਾਜਾ ॥ ੪੭ । ਆਤਮ ਗਯਾਨ ਮਾਨ ਬਿਨ ਹੋਨਾ । ਸਿਮਰਨ ਨਾਮ ਸੰਤ ਧਨ ਭੋਨਾ' । ਹਮ ਤੁਮ ਕੋ ਸੋ ਦੇਖਨ ਚਹੀਏ । ਜਿਹ ਕੋ ਪਾਇ

---

[1]ਕਿੱਥੇ ਕਿੱਥੇ । [2]ਇਸ ਤਰ੍ਹਾਂ ਦਾ । [3]ਪਾਤਸ਼ਾਹੀ ਲੀਲ੍ਹਾ ਦੇ ਰੰਗ ਹਨ। [4]ਕਪੜਿਆਂ ਦਾ ਖਜ਼ਾਨਾ। [5]ਤਬੇਲੇ । [6]ਤਿਆਗੀ ਹੋਕੇ । [7]ਸੰਤਾਂ ਦੇ ਘਰ ਨਾਮ ਸਿਮਰਨ (ਰੂਪੀ) ਧਨ ਹੈ । (ਅ) ਸੰਤਾਂ ਦਾ ਧਨ (ਜਿਸ ਨੂੰ) ਡਰ ਨਹੀਂ ।

ਪਰਮ ਸੁਖ ਲਹੀਏ॥੪੯॥ਚਹਿਨ ਪਦਾਰਥ[1] ਕੋ ਜੋ ਹੋਊ। ਇਨ ਤੇ ਲਖਹੁ ਬਿਰੋਧੀ ਸੋਊ'। ਸੁਨਿ ਕੈ ਅਚਰਜ ਮਨ ਮਹਿੰ ਮਾਨਾ॥ਬਾਲਗੁੰਦਾਈ ਬਚਨ ਬਖਾਨਾ॥ ੪੯ ॥ ਦੋਹਰਾ ॥ 'ਕਹਹੁ ਅਤੀਤਹੁ ! ਨਾਮ ਨਿਜ, ਕਿਤ ਆਏ ਕਿਤ ਜਾਇ ? । ਊਤਮ ਬੇਖ ਸਰੀਰ ਮਹਿੰ ਹੈ ਸ਼ੁਭ ਤੋਰ ਸੁਭਾਇ'॥ ੫੦ ॥ ਚੌਪਈ॥'ਨਾਨਕ ਨਿਰੰਕਾਰੀ ਮਮ ਨਾਇ। ਇਹ ਕੋ ਬਾਲਾ ਲੋਕ ਅਲਾਇ।' ਸੁਨਜੋ ਨਾਮ ਜਬ ਬਾਲਗੁੰਦਾਈ। ਬੰਦਨ ਕੀਨਿ ਭਾਉ ਅਧਿਕਾਈ॥੫੧॥ 'ਅਬਿ ਜਾਨੇ ਸ਼੍ਰੀ ਨਾਨਕ ਸੋਈ । ਚਰਚਾ ਸਿੱਧਨ ਸੋਂ ਜਿਹ ਹੋਈ । ਤੁਮ ਤੁ ਕਲਾਵਾਨ ਮਤਿਵਾਨਾ । ਇਕ ਉੱਤਰ ਮੁਝ ਦੇਹੁ ਸੁਜਾਨਾ॥੫੨॥ ਬੈਠੇ ਆਪ ਵਹਿਰ ਜਿਹ ਥਾਈਂ। ਸੁਖ ਸੋਂ ਬਿਤੈ ਕਿ ਦੁਖ ਤਹਿੰ ਪਾਈਂ । ਅਬ ਸ਼ੁਭ ਮੰਦਰ ਮਾਂਹੀ ਆਏ । ਜਹਿੰ ਸਗਰੋ ਸ਼੍ਰਮ ਜਾਇ ਬਿਲਾਏ[2]' ॥ ੫੩ ॥ ਦੋਹਰਾ॥ ਗੁਰੂ ਭਨਜੋ 'ਬੈਠੇ ਜਹਾਂ ਹੋਤਿ ਜਾਤਿ ਗੁਜਰਾਨ। ਜੇ ਫਕੀਰ, ਖੋਜੈਂ ਕਹਾਂ ਮੰਦਰਨੀਕੇਥਾਨ'॥੫੪॥ ਚੌਪਈ॥ਪੁਨ ਕਹਿ'ਮੁਝਕੋ ਕਿਉਂ ਨ ਬਤਾਵਤਿ?। ਸੁਖ ਗੁਜਰਤਿਕੈ ਕਸ਼ਟ ਬਿਹਾਵਤਿ?'।ਗੁਰੂ ਕਹੈਂ'ਗੁਜਰਤਿ ਦੁਖ ਸੰਗ। ਆਇ ਹੁਤੀ ਤਬ ਘਟਾ ਉਮੰਗ' ॥ ੫੫ ॥ ਪੁਨ ਆਪਨ ਕਰ ਮੈਂ ਲੇ ਸਾਕ[3]।ਭਖਰੇ ਕੀ ਰੋਟੀ,ਕਹਿ ਵਾਕ।'ਇਸ ਪ੍ਰਕਾਰ ਕੋ ਮੋਰ ਅਹਾਰ। ਲਖਹੁ ਪਦਾਰਥ ਪਰਉਪਕਾਰਾ[4] ॥ ੫੬ ॥ ਕਬਿ ਹੌਂ ਕਰੋਂ ਨ ਅੰਗੀਕਾਰਾ । ਸਭਿ ਰਾਖੇ ਮੈਂ ਹਿਤ[5] ਉਪਕਾਰਾ। ਅਨਿਕ ਲੋਕ ਸੁਖ ਪਾਵਹਿੰ ਆਈ। ਮਾਰਗਸ਼੍ਰਮ ਕੋ ਦੇਹਿੰਬਿਲਾਈ'॥੫੭॥ਇਸਪ੍ਰਕਾਰਕੀ ਸੁਨਿ ਕਰਿਬਾਨੀ।ਅਧਿਕ ਪ੍ਰਸ਼ੰਸਾ ਗੁਰੂ ਬਖਾਨੀ।'ਸਰਬ ਜੋਗੀਯਨ ਕੇਰ ਮਝਾਰੀ । ਊਤਮ ਤੁਮ ਚਿਤ ਮਤਿ ਉਪਕਾਰੀ*'॥੫੮॥ਏਕਨਿਸਾਬਸਿ ਕਰਿਤਿਹ ਥਾਨ॥ਭੋਰਹੋਤਿ ਗੁਰ ਕੀਨ ਪਯਾਨ॥ਪੁਨ ਸਲਕੋਟ[6] ਬਿਖੈ ਚਲਿ ਆਏ।ਮੁਝ ਸੋਂ ਐਸੇ ਬਚਨ ਅਲਾਏ ॥੫੯॥'ਹੇ ਬਾਲਾ!ਇਸ ਨਗਰ ਮਝਾਰ। ਸੰਸਾਰੀ ਇਕ ਮੀਤ ਹਮਾਰ॥ਪੂਰਬ ਗਮਨਜੋ ਜੋ ਸੰਗਾਰਾ । ਮੂਲਾ ਨਾਮ ਸੁ ਇਹਾਂ ਅਗਾਰਾ[7] ॥ ੬੦ ॥ ਤਿਹ ਸੋਂ ਮਿਲਿਨ ਚਹੈ ਮਨ ਮੇਰਾ । ਚਲਹੁ ਅਬੈ ਜਿਤ ਦਿਸ਼ਿ ਹੈ ਡੇਰਾ'।ਅਸ ਕਹਿ

---

[1]ਇੱਛਾ ਪਦਾਰਥਾਂ ਦੀ। [2]ਦੂਰ ਹੋ ਜਾਏਗਾ। [3]ਸ਼ਾਗ। [4]ਪਰਉਪਕਾਰ ਵਾਸਤੇ ਹੈਨ ਪਦਾਰਥ ਜੋ ਆਪ ਵੇ ਖਦੇ ਹੋ। [5]ਵਾਸਤੇ। [6]ਸਿਆਲਕੋਟ। [7]ਇਥੇ ਹੈ ਘਰ (ਉਸ ਦਾ)।

*ਇਥੇ ਗੁਰਮਤ ਸਿੱਧਾਂਤ ਖੁਲ੍ਹਾ ਨਹੀਂ । ਬਾਲਗੁੰਦਾਈ ਦਾ ਉਪਕਾਰ ਤੇ ਤਿਆਗ ਸਤਿਗੁਰੂ ਦੇ ਆਦਰਸ਼ ਵਿਚ ਕੀਮਤੀ ਤਾਂ ਹੈ ਜੇ ਉਹ ਨਾਮ ਬੀ ਜਪੇ ।

ਚਲਿ ਮੂਲੇ ਕੇ ਪੌਰ। ਆਇ ਖਰੇ ਬੇਦੀ ਸਿਰਮੌਰ ॥ ੬੧ ॥ ਘਰਨੀ ਸਨਮੁਖ[1] ਜਥਹਿ ਨਿਹਾਰੇ। ਨਿਜ ਪਤਿ ਸੋਂ ਅਸ ਬਚਨ ਉਚਾਰੇ। 'ਪੂਰਬ ਗਮਨਨੋ ਜਾਂਹਿ ਸੰਗਾਰੇ। ਸੋ ਅਬਿ ਸਾਧੁ ਆਇ ਤਵ ਦ੍ਵਾਰੇ ॥ ੬੨ ॥ ਘਰ ਮਹਿੰ ਤੂਰਨ ਦੁਰਿਯੇ ਜਾਈ[2]। ਨਾਂਹਿ ਤ ਤੁਝ ਕੋ ਲੇਹਿੰ ਬੁਲਾਈ'।ਜੱਦਪਿ ਮੂਲਾ ਪ੍ਰਭੁ ਕੋ ਜਾਨਤਿ। ਮਹਿਮਾ ਨੀਕੀ ਰੀਤਿ ਪਛਾਨਤਿ॥ ੬੩ ॥–ਕਰਮਾਤ ਯੁਤ ਅੰਤਰਜਾਮੀ।ਕਰੈਂ ਜੁ ਚਾਹੈਂ ਸਕਿ ਘਟ ਸ੍ਵਾਮੀ–।ਤੱਦਪਿ ਤਿਯ ਨੈ ਮਤਿ ਬਿਚਲਾਈ[3]। ਤੂਰਨ ਬਰਜੋ ਸਦਨ ਮਹਿੰ ਜਾਈ ॥੬੪॥ ਗੋ ਮੈਂ[4] ਸ਼ੁਸ਼ਕ[5] ਪਰੇ ਜਿਹ ਥਾਈਂ।ਬਡੋ ਤਿਮਰ[6],ਤਹਿੰ ਦੇਹਿ ਦੁਰਾਈ[7]।ਸ਼੍ਰੀਨਾਨਕ ਜਾਨੀ ਬਿਧਿ ਸਾਈਂ[8]। 'ਮੂਲੇ, ਮੂਲੇ' ਊਚ ਅਲਾਈ ॥੬੫॥ ਸੁਨੀ ਗੁਹਾਰ[9] ਨਾਰਿ ਨਿਜ ਕਾਨਾ। ਪ੍ਰਭੁ ਕੇ ਸਨਮੁਖ ਬਚਨ ਬਖਾਨਾ।'ਜਿਸਹਿ ਪੁਕਾਰੇ ਸੋ ਨਹਿੰ ਧਾਮੁ। ਕਾਜ ਕਰਨ ਗਮਨਨੋ ਕਿਤ ਗ੍ਰਾਮੁ[10] ॥ ੬੬ ॥ ਦੋਹਰਾ ॥ ਸੁਨਿਕੈ ਸ਼੍ਰੀ ਗੁਰ ਬਚ ਕਹਨੋ 'ਬੇਮੁਖ ਕਰਮ ਬਿਹੀਨ। ਹਮ ਆਏ ਤੁਝ ਮਿਲਨ ਕੋ ਛਪਨ ਸਦਨ ਮਹਿੰ ਕੀਨ ॥ ੬੭ ॥ ਚੌਪਈ ॥–ਜੀਵਣ ਝੂਠ ਮਰਣ ਸਚੁ ਕਹਿਈ–। ਮੂਢ ਮਤੀ ਪਰ ਭੇਦ ਨ ਲਹਿਈ। ਕਹੇ ਨਾਰਿ ਕੋ ਦੁਰਨੋ ਅਗਾਰਾ[11]। ਅਸ ਕਹਿ ਬਹੁਰ ਸ਼ਲੋਕ ਉਚਾਰਾ ॥ ੬੮ ॥

ਸਲੋਕੁ ॥ ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥
ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥ ੨੧ ॥

ਚੌਪਈ ॥ ਇਸ ਬਿਧਿ ਕਹਿ ਮਕਰੈਦੀ ਬਦਨਾ[12]। ਚਲੇ ਪੀਠ ਦੇ ਕਰਿ ਨਿਜ* ਸਦਨਾ[13]। ਤਿਸ ਖਿਨ ਸ਼ਸਾਮ ਨਾਗ ਤਹਿੰ ਨਿਕਸਾ। ਤਿਮਰ ਬਿਖੈ ਮੂਲੇ ਕੋ ਡਸਾ॥੬੯॥'ਹਾਇ ਹਾਇ' ਕਰਿ ਬਾਹਿਰ ਆਯੋ।ਨਿਜਨਾਰੀ ਸੋਂ ਬੈਨ ਅਲਾਯੋ। 'ਕਰਮਹੀਨ ਤੈਂ ਮੋ ਕੋ ਮਾਰਜੋ। ਚਢੀ ਸੀਸ ਮਮ ਜੀਵ ਬਿਦਾਰਜੋ[14] ॥ ੭੦ ॥ ਕਿਤ ਦਿਸ਼ ਗਮਨੇ ਦੇਹੁ ਬਤਾਈ ?। ਅਪੁਨੇ ਗੁਨਹਿੰ ਲੇਉਂ ਬਖਸ਼ਾਈ'। ਤਿਹ ਖਿਨ ਭਈ ਮੂਰਛਾ ਦੇਹੀ। ਬੋਲਨ ਕੀ ਸੁਧਿ ਰਹੀ ਨ ਕੇਹੀ ॥ ੭੧ ॥ ਨਗਰ ਬਿਖੈ ਪ੍ਰਗਟਜੋ ਸੁ ਬ੍ਰਿਤੰਤਾ। 'ਮੂਲੇ

[1]ਇਸਤ੍ਰੀ ਨੇ ਸਾਹਮਣੇ। [2]ਲੁਕ ਜਾਓ। [3]ਮੱਤ ਮਾਰ ਦਿੱਤੀ। [4]ਗੋਹੇ। [5]ਸੁੱਕੇ ਹੋਏ। [6]ਛਾਵ ਥਾਪੀਆਂ। [7]ਅੰਧੇਰਾ ਸੀ। [8](ਅਪਣੀ) ਦੇਹੀ ਲੁਕਾਈ। [9]ਉਸਦੀ। [10]ਅਵਾਜ਼। [11]ਕਿਸੇ ਪਿੰਡ। [12]ਘਰ ਵਿਚ। [13]ਕਵਲ ਮੁਖ ਤੋਂ। [14]ਅਪਨੀ ਪਿੱਠ ਉਸ ਘਰ ਨੂੰ ਦੇਕੇ। [15](ਤੂੰ) ਸਿਰੇ ਚੜ੍ਹੀ ਹੋਈ (ਝੂਮਤ ਸੈਂ, ਤੂੰ ਹੀ) ਮੇਰੀ ਜਿੰਦ ਮਾਰੀ, (ਅ) ਮੇਰੇ ਜੀਵ ਦਾ ਮਾਰਿਆ ਜਾਣਾ ਤੇਰੇ ਸਿਰ ਚੜ੍ਹਿਆ। *ਪਾ:–ਤਿਹ।

ਘਰ ਰੀ ਪੂਰਨ ਸੰਤਾ। ਸੋ ਦੁਰਿ ਗਯੋ ਨਾਰਿ ਕੇ ਭਾਖੇ। ਤਿਨਕੌ ਮਿਲਨੋ ਨ ਕਰਿ ਅਭਿਲਾਖੇ[1] ॥੭੨॥ ਕਰੀ ਅਵੱਗਜਾ ਸਰਪ ਚਬਾਯੋ। ਬੋਲਤਿ ਨਹੀਂ ਗਿਰਨੋ ਮੁਰਛਾਯੋ[2]। ਇਸ ਬਿਧਿ ਸੁਨਿਕੈ ਪੁਰਿ ਨਰ ਨਾਰੀ। ਆਵਹਿੰ ਧਾਇ ਨਿਕੇਤ ਮਝਾਰੀ ॥ ੭੩ ॥ ਸ਼੍ਰੀ ਗੁਰ ਵਹਿਰ ਨਗਰ ਤੇ ਆਇ। ਬੈਠੇ ਦੇਖਿ ਰੁਚਿਰ ਇਕ ਥਾਇੰ। ਬ੍ਰਿੰਦ ਲੋਕ ਤਿਹ ਸਦਨ ਸਿਧਾਰੇ। ਮਿਲੇ ਪਰਸਪਰ ਬਚਨ ਉਚਾਰੇ॥੭੪॥'ਸ਼੍ਰੀ ਨਾਨਕ ਬੈਠੇ ਜਹਿੰ ਜਾਈ। ਤੁਰਨ ਲੇ ਚਲਿਯੈ ਤਿਹ ਥਾਈਂ। ਮਹਾਂ ਪੁਰਖ ਪੂਰਨ ਹੈ ਸੋਈ। ਬਖ਼ਸ਼ਹਿੰ ਖ਼ਤਾ[3] ਕਰੀ ਤਿਨ ਜੋਈ[4] ॥ ੭੫॥ ਅਸ ਕਹਿ ਤਾਂਹਿ ਮੰਚ ਪਰ ਪਾਇ। ਚਤੁਰ ਲੋਕ[5] ਸਿਰ ਲੀਨ ਉਚਾਇ। ਗਮਨ ਕੀਨ ਤਿਤ ਦਿਸ਼ ਨਰ ਬ੍ਰਿੰਦਾ। ਜਿਤ ਦਿਸ਼ ਸੁਨੇ ਸ਼ੋਨ ਸੁਖਕੰਦਾ ॥੭੬॥ ਨਿੰਦਾ ਮੂਲੇ ਕੀ ਸਭਿ ਕਰਿਹੀਂ। ਸ਼੍ਰੀ ਨਾਨਕ ਕੌ ਸੁਜਸ ਉਚਰਿਹੀਂ। ਰੰਕ ਰਾਇ ਜਿਨ ਸੁਧ ਸੁਨਿ ਪਾਈ। ਮਾਰਗ ਬਿਖੈ ਮਿਲੈਂ ਸਭਿ ਧਾਈ॥੭੭॥ਮੂਲੇ ਸਹਿਤਿ ਭੀਰ ਬਡ ਭਾਰੀ।ਸਭਿ ਚਲਿਆਏ ਗੁਰੂ ਅਗਾਰੀ। ਪਦ ਅਰਬਿੰਦ ਬੰਦਨਾ ਕਰਿਹੀਂ। ਬਿਨਤੀ ਕਰੈਂ ਭਾਉ ਉਰ ਧਰਿਹੀਂ ॥੭੮॥ ਮਚ[6] ਪਰ ਤੇ ਉਤਾਰ ਤਿਹ ਤਾਈਂ। ਗੁਰ ਆਗੇ ਸੋ ਦਿਯ ਪੌਢਾਈ। ਹਾਥ ਬੰਦਿ ਠਾਂਢੇ ਹ੍ਵੈ ਸਭਿਹੀ। ਬਿਨਤੀ ਕਹੈਂ ਭਾਉ ਉਰ ਧਰਿਹੀ ॥ ੭੯॥ 'ਗੁਨਹਿਵੰਦ[7] ਲਖਿ ਤੁਮਨੈ ਮਾਰਾ*। ਕ੍ਰਿਪਾ ਧਾਰਿ ਅਬ ਦੇਹੁ ਜਿਵਾਰਾ। ਜਾਨਿ ਬੂਝ ਇਹ ਭਯੋ ਅਜਾਨਾ। ਪ੍ਰੇਰਯੋ ਤੀਯ ਕੁਮਤਿ ਉਰਝਾਨਾ[8] ॥੮੦॥ਇਸ ਪ੍ਰਕਾਰ ਸੁਨਿਕੈ ਜਗਨਾਥਾ॥ਬੋਲੇ ਬਚਨ ਸਭਿਨਿ ਕੇ ਸਾਥਾ। ਰਹਨੋ ਜੀਵਨਾ ਇਸ ਮ੍ਰਿਤੁ ਆਈ। ਨਹਿੰ ਕੈਸੇ ਹੂੰ ਹੋਤਿ ਬਚਾਈ ॥੮੧॥ ਇਸਕੌ ਮਾਰਿ ਗਾਢਿ ਬਹੁ ਹੋਈ†। ਨਹੀਂ ਉਬਾਰਿ ਸਕੈ

---

[1]ਚਾਹ ਨਾਲ ਨਹੀਂ ਮਿਲਿਆ। [2]ਭੁੱਲ [ਅਃ, ਖ਼ਤਾ]। [3]ਚਾਰ ਪੁਰਖਾਂ ਨੇ। [4]ਮੰਜੇ। [5]ਕਸੂਰਵਾਰ, ਪਾਪੀ। *ਇਹ ਲੋਕਾਂ ਦਾ ਖ਼ਯਾਲ ਸੀ।

†ਗੁਰੂ ਜੀ ਦੱਸਦੇ ਹਨ ਕਿ ਇਸ ਨੂੰ ਕਰੜੀ ਮਾਰ ਹੋਈ ਹੈ, ਇਹ ਨਹੀਂ ਕਹਿੰਦੇ ਕਿ ਅਸਾਂ ਸ੍ਰਾਪ ਦਿੱਤਾ ਹੈ; ਮਾਰ ਉਪਰੋਂ ਹੋਈ ਹੈ, ਗੁਰ ਜੀ ਦੀ ਇਅਦਬੀ ਉੱਪਰਲੀ ਸ਼ਕਤੀ ਨੇ ਨਹੀਂ ਸਹਾਰੀ, ਮਾਰ ਉਸ ਸ਼ਕਤੀ ਵੱਲੋਂ ਹੈ। ਸਤਿਗੁਰੂ ਜੀ ਤਾਂ ਪ੍ਰੇਮ ਅਵਤਾਰ ਜਗਤ ਦੇ ਸ੍ਰਾਪੇ ਭਾਰ ਰਹੇ ਹਨ, ਆਪ ਕਦ ਸ੍ਰਾਪ ਦੇਂਦੇ ਹਨ। ਧੁਰਾਂ ਦੀ ਮਾਰ ਹੋਣ ਕਰਕੇ ਕਹਿੰਦੇ ਹਨ—'ਨਹੀਂ ਉਬਾਰ ਸਕੈ ਅਬ ਕੋਈ'। ਅਪਣੇ ਮ੍ਰਿਦੁਲ ਸੁਭਾਵ ਮੁਜਬ ਤਾਂ ਫੇਰ ਦੂਰ ਅਗੇ ਵੀ ਦੇਂਦੇ ਹਨ ਕਿ ਦਸਮੇਂ ਜਾਮੇਂ ਪਾਰ ਉਤਾਰਾ ਹੋ ਜਾਵੇਗਾ।

ਅਬ ਕੋਈ। ਅੰਤ ਸਮੈਂ ਜੋ ਦਰਸ਼ਨ ਪਾਵਾ। ਯਾਂਕੋ ਫਲ ਇਸ ਹੋਇ ਸਹਾਵਾ[1] ॥ ੯੨ ॥ ਦਸਵਾਂ ਜਾਮਾ ਪਹਿਰਹਿਂ ਜਬਿਹੀ। ਜਨਮ ਮਰਨ ਤੇ ਗਤਿ ਦੈਂਤਬਿਹੀ।ਤਬ ਲੌ ਜਨਮ ਧਰਹਿਗੋ ਏਹੀ।ਸੂਕਰ ਸ਼ਸ਼ਾ ਮਿਰਗ ਕੀ ਦੇਹੀ' ॥ ੯੩ ॥ ਅਸ ਕਹਿ ਤੂਸ਼ਨਿ ਭੇ ਗੁਨਖਾਨੀ। ਬਹੁਰ ਨ ਕੈਸੇ ਬੋਲੇ ਬਾਨੀ। ਲੇ ਮੂਲੇ ਕੋ ਸਦਨ ਸਿਧਾਰੇ। ਬ੍ਰਿੰਦ ਲੋਕ ਗਮਨੇ ਸੰਗਾਰੇ॥ ੯੪ ॥ ਜਬ ਘਰ ਬਿਖੈ ਉਤਾਰਾ ਜਾਏ। ਭਯੋ ਮ੍ਰਿਤੁ ਪੁਨ ਸ੍ਵਾਸ ਨ ਆਏ। ਮਿਲਿ ਨਾਰੀ ਬਹੁ ਰੋਦਨ ਕੀਨੋ। ਕਾਸ਼ਟ ਮੈਂ ਧਰਿ ਫੂਕ ਸੁ ਦੀਨੋ॥ ੯੫ ॥ ਏਕ ਨਿਸਾ ਬਸਿਕੈ ਤਿਹ ਥਾਈਂ।ਬਹੁਰੋ ਕੀਨੋ ਗਮਨ ਗੁਸਾਈਂ।'ਚਲਿਗੋ' ਬਾਤ ਸੁਨੀ ਪੁਰਿ ਲੋਕਨ[2]। ਦੌਰ ਮਿਲਤਿ ਭ ਸੋਚ ਬਿਮੋਚਨ[3] ॥ ੯੬ ॥ ਚਰਨ ਕਮਲ ਗਿਰ ਗਹਿ ਗੁਰ ਕਹੀਏ[4]। 'ਹਮਨ ਉਧਾਰਨ ਤੁਮ ਕੋ ਚਹੀਏ'। "ਧਰਮਸਾਲ ਇਹਥਲ ਬਨਿਵਾਵਹੁ।ਪੰਚਾਮ੍ਰਿਤ ਕਰਿ ਨੁਤਿਫਲ ਪਾਵਹੁ[5]' ॥ ੯੭ ॥ ਪਗ ਪਾਹੁਲ ਦੈਕਰਿ ਵਿਦ ਗਮਨੇ[6]। ਅਬ ਗੁਰਦ੍ਵਾਰ ਬਨਾ ਤਿਹ ਭਵਨੇ[7]। ਹੁਕਮ ਮਾਨਿ ਦਰਬਾਰ ਬਨਾਯੋ।ਅਬ ਲਗ ਜ਼ਾਹਰ ਜਗਤ ਸੁਹਾਯੋ॥੯੮॥ ਪੂਜਨ ਕਰਿ ਫਲ ਪਾਵਤਿ ਲੋਕੀ। ਅਬ ਲਗ ਪ੍ਰਗਟ ਬੇਰ ਪ੍ਰਤਿ ਲੋਕੀ[8]*। ਸੁਨਿਕੈ ਸ਼ੋਤਨ ਪ੍ਰਸ਼ਨ ਸੁ ਕੀਨਾ। 'ਮੂਲਾ ਕਿਸ ਬਿਧਿ ਬੈਧਨ ਹੀਨਾ[9]' ॥੯੯॥ ਜਿਸ ਪ੍ਰਕਾਰ ਪਾਈ ਗਤਿ ਤਾਂਹੀ। ਸਭਿ ਪਰਸੰਗ ਕਹਹੁ ਹਮ ਪਾਹੀ'।ਕਵਿ ਭਾਖਯੋ:,–ਸੁਨੀਐ ਮਤਿਵੈਤੇ!। ਮੂਲੇ ਕੋ ਆਗਲ ਬਿਰਤੈਤੇ ॥ ੯੦ ॥ ਦੋਹਰਾ ॥ ਪਾਤਿਸ਼ਾਹਿ ਦਸਵੇਂ ਗੁਰੂ ਸਿੱਖਨ ਕੋ ਸੁਖ-ਦਾਇ। ਦੇਗ਼ ਤੇਗ਼ ਕੇ ਬਡ ਧਨੀ ਮਹਿਮਾ ਕਹੀ ਨ ਜਾਇ ॥੯੧॥ਚੌਪਈ॥ ਸ਼੍ਰੀ ਗੋਬਿੰਦ ਸਿੰਘ ਰੁਚਿਰ ਬਿਸ਼ਾਲਾ। ਜਬਹੀ ਬੈਠੇ ਤਖਤ ਕ੍ਰਿਪਾਲਾ। ਸੰਗਤਿ ਕੋ ਉਧਾਰ ਬਹੁ ਕਰਿਹੀਂ।ਪ੍ਰਬਲ ਤੇਜ ਦੁਸ਼ਟਨ ਕੋ ਹਰਿਹੀਂ ॥੯੨॥

---

[1]ਸਹਾਈ। [2]'ਚਲੇ ਗਏ' (ਇਹ) ਬਾਤ ਸੁਣੀ ਸ਼ਹਿਰ ਦੇ ਲੋਕਾਂ ਨੇ। [3]ਭਾਵ ਗੁਰੂ ਜੀ ਨੂੰ। [4]ਡਿੱਗਕੇ ਤੇ ਚਰਨ ਕਮਲ ਫੜਕੇ ਗੁਰੂ ਜੀ ਨੂੰ ਕਹਿਆ। [5]ਗੁਰੂ ਜੀ ਬੋਲੇ। [6]ਕੜਾਹ ਪ੍ਰਸ਼ਾਦ (ਤੇ) ਕੀਰਤਨ ਕਰੋ (ਤਾਂ) ਫਲ ਪਾਵੋ [ਸੰਸ: ਨੁਤਿ=ਸਤੁਤੀ, ਪੂਜਾ, ਭਾਵ ਕੀਰਤਨ]। [7]ਵਿਦਾ ਹੋਕੇ ਗਏ। [8]ਤਿਸ ਥਾਵੇਂ। [9](ਤੇ) ਲੋਕ ਪਤੀ (ਗੁਰੂ ਜੀ ਦੀ) ਬੇਰ। [10]ਮੁਕਤ ਹੋਇਆ ਸੀ।

*ਸਿਆਲਕੋਟ ਸ਼ਹਿਰ ਤੋਂ ਥੋੜੀ ਹੀ ਦੂਰ ਇਹ ਬੇਰ ਸਾਹਿਬ ਤੇ ਗੁਰਦੁਆਰਾ ਮੌਜੂਦ ਹੈ, ਸਤਿਸੰਗ ਹੁੰਦਾ ਹੈ, ਹਮਜ਼ਾ ਗੌਸ ਦਾ ਗੁੰਬਦ ਥੀ ਗੁਰਦੁਆਰੇ ਤੋਂ ਦੱਖਣ ਵੱਲ ਹੈ, ਜਿਸ ਫਕੀਰ ਦੀ ਭੁੱਲ ਸਤਿਗੁਰਾਂ ਨੇ ਦੂਰ ਕੀਤੀ ਸੀ।

ਏਕ ਬੈਸ਼ਨੌ ਸੁਨੀ ਪ੍ਰਸ਼ੰਸਾ[1]। 'ਗੁਰੂ ਬਡੋ ਸੋਢਿਨ[2]ਅਵਤੰਸ਼ਾ[3]। ਸ਼੍ਰੀ ਨਾਨਕ ਸਥਾਨ ਸੋ ਬੈਸਾ।ਕਰਤਿ ਉਧਾਰ ਦੇਤਿ ਉਪਦੇਸ਼ਾ॥੯੩॥ਬਹੁ ਬਿਬੇਕਨਿਧਿ ਸੰਤ ਸਰੂਪਾ'। ਅਸ ਜਬ ਮਹਿਮਾ ਸੁਨੀ ਅਨੂਪਾ।ਦਰਸ ਹੇਤ ਚਲਿਕਰਿ ਸੋ ਆਵਾ।ਅਵਲੋਕਨ ਅਚਾਰ[4] ਲਲਚਾਵਾ॥ ੯੪॥ ਗਏ ਅਖੇਰ[5] ਗੁਰੂ ਤਿਹ ਕਾਲਾ। ਸ਼ਸਤ੍ਰ ਸਜਾਇ ਸੁ ਬਾਹੁ ਬਿਸਾਲਾ। ਬੂਝੈ ਮਨੁਜ[6] ਬੈਸ਼ਨੌ ਜਾਈ। 'ਸ਼੍ਰੀ ਬਿਬੇਕਨਿਧਿ ਹੈਂ ਕਿਹ ਥਾਈਂ'?॥੯੫॥ ਦਰਸ਼ਨ ਕਰਨ ਮੋਰਿ ਅਭਿ-ਲਾਖਾ'।ਸੁਨਿਕੈ ਇਕ ਸਿਖ ਤਿਹਸੋਂ ਭਾਖਾ।'ਸ਼੍ਰੀਗੁਰ ਅਬਹੀਤੋਂਹਿਅਗਾਰੀ। ਗਏ ਸ਼ਿਕਾਰ ਉਜਾਰ ਮਝਾਰੀ' ॥ ੯੬ ॥ ਇਉਂ ਸੁਨਿ ਤ੍ਰਰਕਤਿ ਭਾ ਮਨ ਮਾਂਹੀ।—ਕਰਨ ਉਧਾਰ ਉਚਿਤ ਇਹ ਨਾਂਹੀ'। ਦਯਾਹੀਨ ਜੋ ਜੀਵਨ[7] ਮਾਰੈ।ਸੋ ਕੈਸੇ ਕੈ ਜਗਤ ਉਧਾਰੈ?॥੯੭॥ਤੱਦਪਿ ਮੈਂ ਆਯੋ ਅਬ ਚਲਿਕੈ। ਜਾਉਂ ਸਦਨ ਇਕ ਵਾਰੀ ਮਿਲਿਕੈ—।ਅਸ ਵਿਚਾਰਕਰਿ ਵਹਿਰ ਪਧਾਰ॥ 'ਜਿਹ ਮਗ ਗਮਨੇ ਮੋਖ ਉਦਾਰ॥੯੮॥ ਕਰਤਿ ਅਖੇਰਬ੍ਰਿੱਤਿ ਤਿਹਕਾਲ॥ ਜਾਇ ਬਿਲੋਕੇ ਦੀਨ ਦਿਆਲਾ। ਨਿਕਸਿ ਸਸਾ[8] ਇਕ ਚਲਨੌ ਅਗਾਰੀ। ਛੋਡਨੌ ਤਾਂਕੇ ਬਾਜ ਪਿਛਾਰੀ ॥ ੯੯ ॥ ਚੁੰਚ ਚਪੇਟ[10] ਸਾਥ ਤਿਹ ਗੋਰਾ। ਬਿਗਸੇ ਪ੍ਰਭੁ ਤਮਾਸ਼ੋ ਹੇਰਾ। ਦੇਖਿ ਬੈਸ਼ਨੌ ਬਹੁ ਪਛੁਤਾਵਾ।—ਮੈਂ ਕਾਹੇ ਇਸ ਢਿਗ ਚਲਿਆਵਾ॥੧੦੦॥ਤਰਫਤਿ[11]* ਜੀਵ ਕੁ ਹੇਰਿ ਬਿਕਾਸ਼ੇ[12]। ਕਹਾਂ ਮੁਕਤਿ ਹੋਵੈ ਇਨ ਪਾਸੇ—। ਤਿਹ ਮਨ ਕੀ ਲਖਿਕੈ ਜਗਨਾਥਾ। ਸਸੇ ਸੰਗਿ ਛਾਯੋ ਨਿਜ ਹਾਥਾ ॥ ੧੦੧ ॥ ਤਤਛਿਨ ਭਯੋ ਸੁ ਦੇਵ ਸਰੂਪਾ। ਭੂਖਨ ਅੰਗਨ ਬੀਚ ਅਨੂਪਾ।ਬਨੀ ਰੁਚਿਰਤਾ ਕਾਮ ਲਜਾਵਾ। ਉਸਤਤਿ ਕਰਿਕੈ ਉਰਧ[13] ਸਿਧਾਵਾ॥੧੦੨॥ ਜਬ ਇਹ ਚਰਿਤ ਬੈਸ਼ਨਵ ਦੇਖਾ। ਉਰ ਮਹਿ ਸ਼ਰਧਾ ਬਧੀ ਵਿਸ਼ੇਖਾ। ਪਦ ਅਰਬਿੰਦ ਦੌਰਿ ਲਪਟਾਵਾ। ਅਧਿਕ ਪ੍ਰੇਮ ਸੋਂ ਹਿਰਦਾ ਛਾਵਾ॥੧੦੩॥ ਫੇਰੇ ਜਾਇ ਬੂਝਨੌ ਕੀਨਾ। 'ਕੌਨ ਹੁਤੋ ਜੁ ਕਿਯੋ ਬੰਧਹੀਨਾ?'। ਤਿਹ ਛਿਨ ਮੂਲੇ ਕੌ ਜੁ ਪ੍ਰਸੰਗਾ। ਗੁਰੂ ਸੁਨਾਇ ਦੀਨ ਤਿਹ ਸੰਗਾ॥੧੦੪॥ ਇਸ ਪ੍ਰਕਾਰ ਸੁਨਿ ਪਿਖਿ ਸ਼ੁਭ ਰੀਤੀ। ਭਯੋ ਸਿੱਖ ਗੁਰ ਕੋ

[1]ਉਸਤਤੀ। [2]ਸੋਢੀਆਂ (ਦੀ ਕੁਲ) ਦੇ। [3]ਭੂਸ਼ਣ। [4]ਕਰਤੱਵਜ। [5]ਸ਼ਿਕਾਰ। [6]ਮਨੱਖਾਂ ਨੂੰ। [7]ਮੁਕਤੀ ਦੇਣ ਦੀ ਸਮਰੱਥਾ ਵਾਲੇ ਇਹ ਨਹੀਂ ਹੋ ਸਕਦੇ। [8]ਜੀਵਾਂ ਨੂੰ। [9]ਸਹਿਆ। [10]ਚੁੰਝ ਦੀ ਮਾਰ। [11]ਤੜਫਦੇ। [12]ਪ੍ਰਸੰਨ ਹੋ ਰਹੇ ਹਨ। [13]ਉੱਪਰ ਨੂੰ।

*ਪਾ:—ਤਰਸਤ=ਤ੍ਰਸਦੇ, ਦੁਖੀ ਹੁੰਦੇ।

ਯੁਤਪ੍ਰੀਤੀ।ਇਉਂ ਮੂਲੇ ਨੇ ਸ਼ੁਭ ਗਤਿ ਪਾਈ।ਕਵਿ ਬਰਨਨਿ ਕਰਿ ਸਰਬ ਸੁਨਾਈ॥੧੦੫॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰਧੇ 'ਬਾਲ ਗੁੰਦਾਈ, ਮੂਲੇ ਕੋ ਪ੍ਰਸੰਗ' ਬਰਨਨੰ ਨਾਮ ਅਠੱਤੀਸਮੋ ਅਧਯਾਯ ॥ ੩੮ ॥

੩੯. [ਪੜ੍ਹਨ, ਸੁਣਨ, ਪ੍ਰੇਮ ਮਹਿਮਾ। ਕਰਤਾਰ ਪੁਰ ਨਿਵਾਸ, ਸ਼ਿਵਰਾਤ੍ਰੀ ਨੂੰ ਅਚਲ ਪਰ ਸਿੱਧਾਂ ਨਾਲ ਗੋਸ਼ਟ ਆਦਿ।]

ਦੋਹਰਾ ॥ ਪੜ੍ਹਨ ਸੁਨਨਿ ਕਰਿ ਛੀਰ ਸਮ ਪ੍ਰੇਮ ਸਮਾਇਨ ਪਾਇ।
ਲਖਨੋ ਸਹਿਜ ਸਰੂਪ ਕੋ ਚਖ ਮਾਖਨ ਸੁਖਦਾਇ ॥ ੧ ॥

{ ਛੀਰ=ਦੁੱਧ [ਸੰਸ:, ਕਸ਼ੀਰ] ਸਮਾਇਨ=ਜਾਗ । }
{ ਲਖਨੋ=ਲਖ ਲੈਣਾ, ਲਖਤਾ, ਪਹਿਚਾਣ, ਸਿਆਣ । [ਸੰਸ:, ਲਕ੍ਸ਼] }

ਅਰਥ—ਪੜ੍ਹਨ (ਤੇ) ਸੁਣਨ ਨੂੰ ਦੁੱਧ ਦੇ ਬਰਾਬਰ (ਸਮਝ) ਲੈ (ਉਸ ਵਿਚ) ਪ੍ਰੇਮ ਰੂਪੀ ਜਾਗ ਲਗਾ ਦੇ, (ਨਾਮ ਦਾ ਰਿੜਕਨਾ ਕਰਕੇ) ਸਹਿਜ ਸਰੂਪ ਦੀ ਲੱਖਤਾ (ਰੂਪੀ) ਸੁਖਦਾਈ ਮੱਖਣ ਨੂੰ (ਫੇਰ) ਚੱਖ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ਼੍ਰੀ ਅੰਗਦ ਸੁਨਿ ਕਥਾ ਮਹਾਨੀ। ਕੀਨ ਪਯਾਨੋ ਪੁਨ ਗੁਨਖਾਨੀ। ਸ਼੍ਰੀ ਕਰਤਾਰਪੁਰੇ ਚਲਿ ਆਏ। ਬੰਦਨ ਕਰਹਿ ਸਿੱਖ ਹਰਖਾਏ॥੨॥ ਦੋਨੋ ਸੁਤ ਪਾਇਨ ਪਰ ਪਰੇ।ਦੇਖਿ ਪਿਤਾ ਸੋ ਆਨੰਦ ਭਰੇ।ਸਭਿਨਿ ਕੀਨਿ ਉਤਸਾਹੁ ਬਿਸ਼ਾਲਾ।ਪੰਚਾਂਮ੍ਰਿਤ ਬਹੁ ਕ੍ਰਿਯ ਤਤਕਾਲਾ ॥ ੩ ॥ ਕਰਿ ਅਰਦਾਸ ਬਾਂਟਿ ਸਭਿ ਤਾਈਂ। ਕਿਰਤਨ ਕੀ ਘਨਘੋਰ[1] ਲਗਾਈ। ਜਹਿਂ ਜਹਿਂ ਸਿੱਖ ਹੁਤੇ ਸੁਨਿ ਆਏ। ਦਰਸ਼ਨ ਕਰਿ ਬਾਂਛਤਿ ਫਲ ਪਾਏ॥੪॥ਰਹਿਨ ਲਗੇ ਪੁਨਿ ਪੁਰਿਕਰਤਾਰਾ। ਸਿਮਰਨ ਨਾਮ ਜਗਤ ਬਿਸਤਾਰਾ। ਦਿਨ ਪ੍ਰਤਿ ਦੂਨ ਚਉਨ* ਬਿਸ਼ਾਲਾ। ਪਸਰੀ ਕੀਰਤਿ ਕਰਤਿ ਉਜਾਲਾ ॥੫॥ ਦਸ ਦਿਸ਼ ਜੀਤੀ, ਤੇਜ ਸਵਾਇਆ। ਸੱਤਿਨਾਮ ਕਾ ਚੱਕ੍ਰ ਫਿਰਾਇਆ। ਪੀਰ ਅਮੀਰ ਜਗਤ ਮਹਿਂ ਜੇਈ। ਪਦ ਅਰਬਿੰਦ ਨਿਵਾਏ ਤੇਈ॥ ੬ ॥ ਪੰਡਿਤ ਔਰ ਪਖੰਡੀ ਗ੍ਯਾਨੀ। ਬਿੱਦ੍ਯਾ ਬੇਤੇ[2] ਜੇ ਅਭਿਮਾਨੀ। ਕਰਾਮਾਤ ਯੁਤ ਆਪ ਜਨਾਇਆ[3]। ਤਿਨ ਸਭਿ ਉਪਰ ਪ੍ਰਭੁ ਜਸੁ ਛਾਇਆ ॥੭॥ ਜੇਊ ਸਿੱਧ ਗੋਰਖ ਸੰਗਾਰੇ[4]। ਚਰਚਾ ਕਰਤਿ ਸਰਬ ਤੇ[5] ਹਾਰੇ।ਕਲਾ ਦਿਖਾਇ ਰਹੇ ਪਚਿਹਾਰੀ[6]।ਚਲੀ ਨ ਕੁਛ ਭੇ ਲੱਜਿਤਿ ਭਾਰੀ॥

---

[1]ਉੱਚੀ ਤੇ ਮਸਤ ਅਵਾਜ਼ ਬਦਲਾਂ ਦੀ ਅਵਾਜ਼ ਵਰਗੀ। [2]ਪੜ੍ਹੇ ਹੋਏ। [3]ਜਿਨ੍ਹਾਂ ਨੇ ਕਰਾਮਾਤ ਨਾਲ ਆਪਾ ਜਣਾ ਲਿਆ ਸੀ। [4]ਸਣੇ। [5]ਉਹ ਸਾਰੇ। [6]ਥੱਕ ਰਹੇ।

*ਪਾ:—ਦੂਨੋ ਚਉਨ।

੮॥ ਤਦਪਿ ਹੰਕਾਰ ਨ ਛੋਡਸੋ ਮਨ ਕੋ। ਜਗ ਮਨਤਾ ਬਡ ਗਰਬ ਸੁ ਜਿਨ ਕੋ। ਤਿਨ ਪੁਨ ਮਾਨ ਭੰਜਨੇ ਹੇਤਾ[1]। ਚਹਤਿ ਰਹਤਿ ਬੇਦੀ ਕੁਲ-ਕੇਤਾ॥੯॥ ਬੇਖ ਫਕੀਰੀ ਤਜਸੋ ਸਰੀਰਾ। ਸੰਸਾਰੀ ਪਹਿਰੇ ਪੁਨਿ ਚੀਰਾ*। ਕ੍ਰਿਖੀ[2] ਕਰਾਵਨ ਲਗੇ ਬਿਸ਼ਾਲਾ। ਦੇਗ[3] ਚਲਾਵਹਿੰ ਪਰਮ ਕ੍ਰਿਪਾਲਾ॥ ੧੦॥ਦਰਸ਼ਨ ਕਰਨ ਹੇਤ ਸਿਖ ਆਵਹਿੰ।ਕਿਤਿਕ ਰਹਹਿੰ, ਘਰਿ ਕਿਤਿਕ ਸਿਧਾਵਹਿੰ। ਸਵਾ ਜਾਮ[4] ਨਿਸ ਰਹੇ ਸਦਾਈ। ਹੋਤਿ ਕੀਰਤਨ ਸਭਿ ਸੁਖ-ਦਾਈ ॥੧੧ ॥ 'ਸੱਤਿਨਾਮ ਕੋ ਸਿਮਰਨ ਕਰਨਾ'। ਇਹ ਉਪਦੇਸ਼ ਸਰਬ ਪ੍ਰਤਿ ਬਰਨਾ[5]। 'ਨੀਚ ਕਿ ਊਚ ਰਾਇ ਕੈ ਰੰਕਾ[6]। ਸਿਮਰੇ ਤੇ ਜਮ ਜਾਇ ਅਤੰਕਾ[7] ॥ ੧੨॥ ਸ਼ੁੱਧ ਅਸ਼ੁੱਧ[8] ਜਪੈ ਜੋ ਕੋਈ । ਮਨ ਬਿਕਾਰ ਤੇ ਨਿਰਮਲ ਹੋਈ।ਪ੍ਰਾਪਤਿ ਗਯਾਨ ਬੰਧ ਸਭਿ ਖੋਇ। ਇਹ ਸਮ ਨਹਿੰ ਸੁਖੈਨ ਕਲਿ[9] ਕੋਇ'॥੧੩॥ ਸੁਨਿ ਉਪਦੇਸ਼ ਸਿੱਖ ਵਡਭਾਗੀ। ਭਗਤਿ ਪ੍ਰੇਮ ਰੰਗੇ ਲਿਵਲਾਗੀ। ਮੁਕਤਿ ਉਚਿਤ ਭੇ ਮਨੁਜ ਅਨੇਕਾ। ਰਹੇ ਅਲੇਪ ਸੁ ਪਾਇ ਬਿਬੇਕਾ[10] ॥ ੧੪॥ ਦੋਹਰਾ ॥ ਨਿਜ ਪੁਰਿ ਸੁਨਿ[11] ਝਟ ਆਤਿ ਭਾ[12] ਨਾਮ ਅਜਿੱਤਾ ਜਾਸ। ਜਗਤੇਸ਼ੁਰ ਪਦ ਕਮਲ ਕੋ ਭ੍ਰਮਰ[13] ਕੀਨ ਮਨ ਜਾਸ ॥ ੧੫॥ ਚੌਪਈ ॥ ਕਿਤਿਕ ਦਿਵਸ ਤਹਿੰ ਰਹਤਿ ਗੁਜ਼ਾਰੇ। ਬੰਧ ਅਨੇਕਨ ਕੇ ਨਿਰਵਾਰੇ।ਬਹੁਰ ਸਮਾਂ ਆਯੋ ਸ਼ਿਵਰਾਤੀ। ਮੇਲਾ ਅਚਲ ਹੋਤਿ ਭਲਿ ਭਾਂਤੀ ॥੧੬॥ਸਰਬ ਸਿੱਧ ਤਹਿੰ ਆਸਨ ਲਾਏ।ਬੈਠਹਿੰ ਜਬ, ਪੂਜਹਿੰ ਨਰ ਆਏ।

---

[1]ਤੋੜਨ ਵਾਸਤੇ। [2]ਖੇਤੀ। [3]ਲੰਗਰ। [4]ਸਵਾ ਪਹਿਰ। [5]ਕਹਿਆ। [6]ਰਾਜਾ ਭਾਵੇਂ ਕੰਗਾਲ। [7]ਜਮ ਦਾ ਡਰ ਜਾਂਦਾ ਰਹਿੰਦਾ ਹੈ। [8]ਸ਼ੁਧ (ਸਰੀਰ ਅਥਵਾ ਮਨ ਨਾਲ, ਚਾਹੇ) ਅਸ਼ੁਧ ਨਾਲ। [9]ਕਲਜੁਗ ਵਿਚ। [10]ਗਯਾਨ। [11]ਆਪਣੇ ਪਿੰਡ (ਵਿਚ ਆਏ) ਸੁਣਕੇ। [12]ਆਇਆ। [13]ਭੌਰਾ।

*ਇਹ ਗੁਰੂ ਜੀ ਦੇ ਜੀਵਨ ਦਾ ਜੋ ਸਚ ਨਾਲ ਪਿਆਰ ਸੀ ਅਰ ਕਿਸੇ ਹੀ ਬਨਾਵਟ ਨਾਲ ਨਹੀਂ ਬੱਝਦੇ ਸਨ ਉਸ ਦੀ ਮਹਾਨ ਸ਼ਾਨਦਾਰ ਮਿਸਾਲ ਹੈ, ਇੰਨਾਂ ਚਿਰ ਫਕੀਰੀ ਲਿਬਾਸ ਨਾਨਾ ਤਰ੍ਹਾਂ ਦੇ ਪਹਿਨਕੇ ਦਿਲੀ ਸ਼ਰਮ ਹੀ ਆਦਮੀ ਨੂੰ ਖਾ ਜਾਂਦੀ ਹੈ ਕਿ ਮੁੜ ਕਿਵੇਂ ਸੰਸਾਰੀ ਕਪੜੇ ਪਹਿਨੇ, ਪਰ ਸੱਚ ਦਾ ਅਵਤਾਰ ਸੂਰਜ ਹੈ ਸੋ ਨਿੱਤ ਹੀ ਪ੍ਰਕਾਸ਼ਮਾਨ ਹੈ। ਜਿਵੇਂ ਨਾਨਾ ਤਰ੍ਹਾਂ ਦੇ ਭੇਖ ਬਦਲਦੇ ਦੇਰ ਨਹੀਂ ਸੀ ਲਗਦੀ ਤਿਵੇਂ ਮੁੜ ਸੰਸਾਰੀ ਬਾਣਾ ਕਰਦੇ ਕੋਈ ਸੰਕੋਚ, ਲੋਕ ਲਾਜ ਨਹੀਂ ਪਈ। ਜਗਤ ਨੂੰ ਗ੍ਰਿਹਸਤ ਵਿਚ ਉਦਾਸ ਦਾ ਸਬਕ ਦੇਣਾ ਹੈ ਇਸ ਵਾਸਤੇ ਪਹਿਲੇ ਆਪ 'ਗ੍ਰਿਹਸਤ ਉਦਾਸ' ਰੂਪ ਲੀਤਾ ਹੈ। ਫਿਰ ਕਿਰਤ ਕਰਕੇ ਖਾਣਾ ਸਿਖਾਲਿਆ ਹੈ, ਸੋ ਖੇਤੀ ਆਪ ਸ਼ੁਰੂ ਕਰਾ ਦਿੱਤੀ, ਫਿਰ ਨਾਮ ਤੇ ਕੀਰਤਨ ਦੀ ਜਾਚ ਸਿਖਾਈ।

ਤਿਹ ਦਿਨ ਮਨਤਾ[੧] ਹੋਤਿ ਬਧੇਰੀ। ਭੇਟ ਚਢਾਵਹਿ ਆਨਿ ਘਨੇਰੀ॥੧੭॥
ਸਿੱਧਨ ਮੇਲਾ ਲਖਿ ਜਗਨਾਥਾ। ਗਮਨ ਕੀਨ ਕਛੁ ਸਿਖ ਲੈ ਸਾਥਾ।
ਤਿਹ ਛਿਨ ਹੋਤਿ ਅਜਿੱਤਾ ਪਾਸੁ। ਸੋ ਭੀ ਗਯੋ ਸੰਗ ਸੁਖਰਾਸੁ॥ ੧੮॥
ਪਹੁੰਚੇ ਤਹਾਂ ਜਾਇ ਕਿਯ ਡੇਰਾ। ਭੀ ਰਜਨੀ ਅਤਿ ਅਧਿਕ ਅੰਧੇਰਾ।
ਤਿਹ ਛਿਨਿ ਬਡੀ ਅੰਧੇਰੀ ਆਈ। ਜਿਹ ਬਹੁ ਕੰਕਰ ਧੂੜ ਉਡਾਈ॥
੧੯॥ ਕਰਕਾ[੨] ਕੀ ਬਹੁ ਬਰਖਾ ਬਰਖੀ। ਕਰਕੀ ਤੜਿਤ[੩] ਨਰਨ ਧ੍ਰਿਤ ਧਰਖੀ[੪]।ਪੱਤ੍ਰੀ ਪਰ ਪੱਤ੍ਰੀ ਜੇ ਵਾਸਾ[੫]। ਭਯੋ ਸਮੈਂ ਤਿਹ ਸਭਿਕੋ ਨਾਸ਼॥੨੦॥
ਬਹੁਰੋ ਭੋਰ ਜਬੈ ਹੁਇ ਆਈ। ਮੇਲਾ ਬਹੁਤ ਭਯੋ ਇਕਠਾਈ। ਊਚੇ ਇਕ ਬਿਲੋਕਿ ਸ਼ੁਭ ਥਾਨਾ। ਤਹਾਂ ਬੈਠਿਗੇ ਕ੍ਰਿਪਾ ਨਿਧਾਨਾ॥੨੧॥ ਗੁਰ ਆਗਮਨ ਸੁਨਹਿ ਨਰ ਜੋਈ। ਦੌਰਿ ਦੌਰਿ ਦਰਸਹਿ ਸਭਿ ਕੋਈ।ਜਿਤੀ ਭੇਟ ਸਿੱਧਨ ਕੀ ਆਨੀ[੬]। ਸਰਬ ਸਮਰਪਹਿਂ ਸ਼੍ਰੀ ਗੁਨਖਾਨੀ॥੨੨॥ ਅਤਿਸ਼ੈ ਭੀਰ ਭਈ ਪ੍ਰਭੁ ਪਾਸੁ। ਫਲ ਕੋ ਬੇਛਿ[੭] ਕਰਹਿਂ ਅਰਦਾਸੁ। ਖਰੋ ਹੋਨਿਕੋ ਥਾਇਂ ਨ ਪਾਵਹਿਂ। ਬਦਨ ਬਿਲੋਕਹਿਂ ਉਰ ਹਰਖਾਵਹਿਂ॥੨੩॥ ਨਰ ਨਾਰੀ ਬਹੁ ਭੇਟ ਚੜ੍ਹਾਇਂ। ਬੈਦਹਿਂ ਦੂਰਹਿ ਤੇ ਸਿਰ ਨਯਾਇ।ਦਰਸ਼ਨ ਕਰਤਿ ਨ ਤ੍ਰਿਪਤਹਿਂ ਕੈਸੇ। ਬ੍ਰਿੰਦ ਚਕੋਰ ਚੰਦ੍ਰਮਾ ਜੈਸੇ॥ ੨੪ ॥ ਪਾਇਨ ਪਾਸ[੮] ਉਪਾਇਨ ਭੂਰੀ। ਭਈ ਅਨੇਕ ਬਿਧਿਨਿ ਕੀ ਰੂਰੀ। ਕੋਇ ਨ ਗਮਨਜੋ ਸਿੱਧਨ ਪਾਸੂ। ਬੈਠੇ ਦੇਖਤਿ ਮਿਟਜੋ ਹੁਲਾਸੂ॥ ੨੫ ॥ ਮਨਤਾ ਤੇ ਨਿਰਾਸ ਮਨ ਮਾਂਹੀ। ਏਕ ਉਪਾਇਨ ਪਹੁੰਚੀ ਨਾਂਹੀ। ਮਨ ਖੁਨਸਾਇ ਸੋਗ ਬਹੁ ਧਾਰਾ। ਹੋਇ ਏਕਠਾਂ ਮਤੋ[੯] ਬਿਚਾਰਾ॥੨੬॥'ਅਬ ਤੋ ਪੂਜਾ ਹਟੀ ਹਮਾਰੀ। ਜੇ ਨ ਕਰਹੁ ਇਸ ਕੋ ਉਪਚਾਰੀ[੧੦]।ਲੋਕ ਨ ਮਾਨਹਿਂਗੇ ਕਿਸ ਭੌਰਾ।ਜੇ ਨ ਕਰਹਿਂ ਮਿਲਿ ਕੈ ਇਸ ਹੌਰਾ॥੨੭॥ ਅਬ ਮੇਲਾ ਹੈ ਪੂਰਨ ਭਾਰੀ। ਇਸੋ ਲਜਾਵਹੁ[੧੧]ਕਿਸੂ ਪ੍ਰਕਾਰੀ। ਸ਼ਕਤਿ ਦਿਖਾਵਹੁ ਚਰਚਾ ਕਰੀਏ। ਨਰਨ ਹਜ਼ੂਰ ਗਰਬ ਪਰਹਰੀਏ॥੨੮॥ ਇਸ ਪ੍ਰਕਾਰ ਜਬਿ ਹੀ ਤੁਮ ਕਰਿਹੋ। ਤੌ ਮਨਤਾ ਇੱਛਾ[੧੨] ਉਰ ਧਰਿ ਹੋ। ਨਤੁਰ[੧੩] ਨਿਰਾਸ ਹੋਇ ਅਬ ਜਾਵਹੁ। ਆਇ ਨ ਬਹੁਰੋ

---

[੧]ਪੂਜਾ। [੨]ਗੜਿਆਂ। [੩]ਕੜਕੀ ਬਿਜਲੀ। [੪]ਧੀਰਜ ਡੋਲਿਆ। [੫]ਬ੍ਰਿੱਛਾਂ ਉੱਪਰ ਪੰਛੀ ਜੋ ਵਸਦੇ ਸਨ। [ਸੰਸ:,ਪਤ੍ਰੀ=ਪੰਛੀ, ਬ੍ਰਿਛ] [੬]ਜਿੰਨੀ ਭੇਟਾ ਸਿੱਧਾਂ ਵਾਸਤੇ ਲਿਆਂਦੀ ਸਾਨੇ। [੭](ਮਨ ਦੀ ਮੁਰਾਦ ਸਿਰੇ ਚੜ੍ਹਨ ਰੂਪੀ) ਫਲ ਦੀ ਚਾਹਨਾ ਕਰਕੇ। [੮]ਗੁਰੂ ਜੀ ਦੇ ਚਰਨਾਂ ਕੋਲ। [੯]ਸਲਾਹ। [੧੦]ਜਤਨ। [੧੧]ਸ਼ਰਮਿੰਦਾ ਕਰੋ। [੧੨]ਪੂਜਾ ਦੀ ਇੱਛਾ। [੧੩]ਨਹੀਂ ਤਾਂ।

ਆਸਨ ਲਾਵਹੁ[੧]॥੨੯॥ਮਤੋ ਸੁਨਤਿ ਅਸ ਮੰਗਲਨਾਥ।ਸੀਖ ਦੇਨਿਬੋਲਯੋ ਸਭਿ ਸਾਥ। 'ਪੂਰਬ ਤੁਮ ਚਰਚਾ ਕਰਿ ਹਾਰੇ। ਅਨਿਕ ਭਾਂਤਿਕੀ ਸ਼ਕਤਿ ਦਿਖਾਰੇ॥੩੦॥ਜਿਸੁਜਿਸੁ ਬਿਖੈਹੁਤੋ ਬਲ ਜੇਤਾ।ਨਿਜਨਿਜ ਸਭਿਨਿਲਗਾਯੋ ਤੇਤਾ। ਹਾਰ ਪਰੇ ਮੁਖ ਬੋਲੈ ਨਾਂਹੀ। ਅਬ ਤੁਮ ਗਰਬਤਿ ਹੋ ਮਨ ਮਾਂਹੀ॥ ੩੧॥ ਹਠ ਕੈ ਕਰਹੁ ਲਾਜ ਕੋ ਖੋਈ। ਤੁਮਤੇ ਹੌਰਾ[੨] ਹੋਇ ਨ ਸੋਈ। ਸੋ ਲੱਜਿਤਿ ਹੋਵਹਿ ਨਹਿ ਕੈਸੇ। ਤੁਮਕੋ ਜੀਤਹਿਗੋ ਬਿਧਿ ਤੈਸੇ॥੩੨॥ ਤੁਮ ਨਿਜ ਮਨਤਾ ਚਹਉ ਜਿ ਪਾਈ। ਸਰਬ ਗਰਬ ਨਿਜ ਦੇਹੁ ਨਸਾਈ। ਹੈ ਅਨੁਸਾਰਿ ਮਿਲਹੁ ਅਬ ਤਾਂਹੀ। ਪਾਵਉ ਜੋ ਕਿਛੁ ਚਹੁ ਮਨ ਮਾਂਹੀ'॥੩੩॥ ਸੁਨਿਕੈ ਭੰਗਰਨਾਥ ਖਿਝਾਵਾ। ਛੂਛੇ ਘਟ[੩] ਜਿਉਂ ਬਚਨ ਅਲਾਵਾ।'ਪੂਰਬ ਹੀ ਪੱਖੀ ਤਿਸਕੇਰਾ। ਕਰਤੋ ਰਹਯੋ ਵਿਪਰਜੈ[੪] ਝੇਰਾ॥ ੩੪॥ ਅਪਨੋ ਪੰਥ ਛੋਡਿ ਤੈਂ ਦੀਨਾ। ਤਿਹ ਕੋ ਮਤੋ ਗ੍ਰਹਨ ਕਰਿ ਲੀਨਾ। ਕਿਸ ਬਿਧਿ ਤੇਰੋ ਕਹਯੋ ਨ ਮਾਨੈਂ।ਹਮ ਚਰਚਾ ਤਿਹ ਸੰਗ ਬਖਾਨੈਂ॥੩੫॥ ਤੁਝ ਦੇਖਤਿ ਹਮ ਲੇਵਹਿ ਜੀਤੀ। ਤੌ ਨਿਸ਼ਚੈ ਉਰ ਆਇ ਪ੍ਰਤੀਤੀ'।ਅਸ ਕਹਿ ਕਰਿ ਗਮਨੇ ਦਿਸ਼ਿਤਾਂਹੀ[੫]। ਪ੍ਰਭੁ ਵਿਗ ਭੀਰ ਹੁਤੀ ਬਹੁ ਜਾਂਹੀ॥੩੬॥ ਕਰਤਿ ਭਗਤੀਏ[੬] ਭਗਤ[੭] ਪੁਕਾਰਾ। ਰਾਧਾ ਕਿਸ਼ਨ ਬੇਖ ਤਨ ਧਾਰਾ। ਕੌਤਕ ਹੋਵਤਿ ਗੁਰੂ ਅਗਾਰੀ*। ਪਿਖੈਂ ਤਮਾਸ਼ੋ ਬਹੁ ਨਰ ਨਾਰੀ॥੩੭॥ ਅਧਿਕ ਭੀਰ ਭੁਰਿ ਰਹੀ ਚੁਫੇਰੇ।ਖਰੇ ਹੋਨਿ ਕੋ ਥਾਉਂ ਨ ਹੇਰੇ।ਲਛਮੀ ਬਰਖ ਰਹੀ ਤਹਿੰਡਾਰੀ।ਸਰਬ

---

[੧]ਫੇਰ ਆਕੇ ਆਸਨ ਨਾ ਲਾਓ। [੨]ਹਲਕਾ, ਲੱਜਿਤ। [੩]ਖਾਲੀ ਘੜੇ। [੪]ਉਲਟਾ। [੫]ਓਸ ਦਿਸ਼ਾ ਵਲ। [੬]ਰਾਸ ਧਾਰੀਏ। [੭]ਰਾਸ।

*ਇਹ ਰਾਸਧਾਰੀਆਂ ਦਾ ਮੇਲਿਆਂ ਤੇ ਜਾਕੇ ਰਾਸ ਪਾਉਣਾ ਇਕ ਸੁਭਾਵਕ ਬਾਤ ਹੈਸੀ, ਜੋ ਸੁਤੰਤਰ ਅਪਨੀ ਮੌਜ ਨਾਲ ਪਾਉਂਦੇ ਸੇ, ਸਤਿਗੁਰੂ ਜੀ ਰਾਸ ਪ੍ਰੇਮੀ ਨਹੀਂ ਸੇ। ਰਾਸਾਂ ਬਾਬਤ ਗੁਰੂ ਜੀ ਦੇ ਅਪਣੇ ਸ਼੍ਰੀ ਮਖ ਵਾਕ ਵਚਨ ਆਸਾ ਦੀ ਵਾਰ ਵਿਚ ਐਉਂ ਹੈਨ:—

ਮਃ ੧ ॥ ਵਾਇਨਿ ਚੇਲੇ ਨਚਨਿ ਗੁਰ ॥ ਪੈਰ ਹਲਾਇਨਿ੍ ਫੇਰਨਿ ਸਿਰਿ ॥ ਉਡਿ ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ । ਆਪੁ ਪਛਾੜਹਿ ਧਰਤੀ ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨ੍ਹ । ਗਾਵਨਿ ਸੀਤਾ ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ ॥ ਜਾਕਾ ਕੀਆ ਸਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਨਿ ਜਿਨ੍ਹ ਮਨਿ ਚਾਉ ॥ ਸਿਖੀ ਸਿਖਿਆ ਗੁਰ ਵੀਚਾਰਿ ॥ ਨਦਰੀ

[ਬਾਕੀ ਸ਼ਬਦ ਦੇਖੋ ਅਟਲੇ ਪੰਨੇ ਦੇ ਹੇਠਾਂ]

ਦੇਤਿ ਕਰਿ ਚਿੱਤ ਉਦਾਰੀ ॥੩੮॥ ਅਸ ਮਹਿਮਾ ਕੋ ਪਿਖਿ ਖੁਨਸਾਏ।ਜਰੀ ਨ ਜਾਇ[1], ਜਰੇ[2] ਪਛੁਤਾਏ । ਪਾਵਕ[3] ਜਿਸ ਪ੍ਰਕਾਰ ਘ੍ਰਿਤ ਪਰਸੇ।ਸਿੱਧਨ ਰਿਸ ਬਿੱਧੋ ਤਬ ਸਰਸੇ[4]* ॥ ੩੯ ॥ ਨਿਰਤਕ ਨਿਕਟ[5] ਜੁ ਲੋਟਾ ਹੋਈ । ਹੁਤੋ ਦਰਬ ਸੋਂ ਪੂਰਨ ਸੋਈ । ਭੈਗਰਨਾਥ ਗੁਪਤਿ ਤਬਹ੍ਵੈਕੈ।ਕਹ੍ਯੋ[6] ਲੋਟਾ ਲੈਕੈ॥੪੦॥ ਨ੍ਰਿਤਕ ਨਿਕਟਿ ਪਿਖਿਓ ਸੋ ਨਾਂਹੀ । ਬਿਸਰੀ ਭਗਤਿ[7] ਝੁਰਤਿ ਉਰ ਮਾਂਹੀ। ਕਹਿਨ ਲਗੇ[8]ਲੋਟਾ ਕਿਨ ਲੀਨਾ?'।ਖੋਜਤਿਭਏ ਰੌਰ ਬਡ ਕੀਨਾ॥੪੧॥ਸਿੱਧਨ ਮਤਸਰ[9]ਧਰਿ ਕਿਯ ਖਾਮੀ[10]–।ਸਰਬ ਜਾਨਿਕਰਿ ਅੰਤਰਯਾਮੀ[11]।–ਲੋਟਾ ਦ੍ਵੈ ਸਤ[12] ਕੋਸ ਪੁਚਾਯੋ । ਨਭ ਮੈਂ ਕਰਿਕੈ ਸ਼ਕਤਿ ਟਿਕਾਯੋ[13]–॥੪੨॥ਸ਼੍ਰੀ ਗੁਰ ਬਿਨਾ ਬਿਲਮ[14] ਤਹਿੰ ਜਾਈ। ਹਾਥ ਉਠਾਇ ਦੀਨ ਤਿਹੰ[15] ਭਾਈਂ†। ਪਿਖਿ ਅਜ਼ਮਤ ਪੁਨ ਸਿੱਧਿ ਰਿਸਾਏ[16] । ਚਰਚਾ ਹੋਤ ਨਿਕਟ ਚਲਿ ਆਏ ॥੪੩॥ ਭੈਗਰਨਾਥ ਭਨੈ ਅਤਿ ਮਾਨੀ। [17]ਰੀਤਿ ਗਜ਼ਾਨ ਤੈਂ ਏਕ ਨ ਜਾਨੀ । ਬਿਮਲ[18] ਦੂਧ ਮਹਿੰ ਕਾਂਜੀ ਪਾਈ । ਸਗਰੋ ਫਿਟ ਗਸੋ ਦੂਧ‡ਗਵਾਈ॥੪੪॥ ਬਹੁਰੋ ਮਥਨ[19] ਕਰੈ ਜੋ ਤਾਂਹੀ। ਮਾਖਨ ਕਿਤ ਬਿਧਿ ਪਾਵੈ ਨਾਂਹੀ । ਪੂਰਬ ਹੋਇ ਉਦਾਸੀ ਫਿਰਿਯੋ। ਭੇਖ ਫਕੀਰੀ ਤਨਮੈਂ§ਕਰਿਯੋ॥੪੫॥ਦੇਸ਼ ਬਿਦੇਸ਼ਨ ਰਟਨੋਂਕੀਨੋ।ਨਿਜ ਉਪਦੇਸ਼ਨਰਨ ਕੋ ਦੀਨੋ। ਬ੍ਰਿਕਤਿ[20] ਭਯੋ ਤਜਿ ਸਰਬ ਪ੍ਰਵਾਰਾ । ਕੀਨਿ ਫਕੀਰੀ ਜਗਤ

---

[1]ਸਹਾਰੀ ਨਹੀਂ ਜਾਂਦੀ ਮਹਿਮਾ । [2]ਸੜੇ । [3]ਅਗਨੀ । [4]ਸਿੱਧਾਂ ਦਾ ਕ੍ਰੋਧ ਹੋਰ ਵਧਿਆ । [5]ਨੱਚਣ ਵਾਲਿਆਂ ਦੇ ਕੋਲ । [6]ਛੁਪਾ ਦਿੱਤਾ । [7]ਰਾਸ । [8]ਈਰਖਾ । [9]ਘੋਟ ਕੀਤਾ । [10]ਗੁਰੂ ਜੀ ਜਾਣ ਗਏ (ਕਿ ਸਿੱਧਾਂ ਨੇ–) । [11]ਦੋ ਸੌ । [12]ਭਾਵ ਸਿੱਧਾਂ ਨੇ । [13]ਬਿਨਾ ਡੇਰ ਦੇ । [14]ਉਨ੍ਹਾਂ ਨੂੰ । [15]ਕ੍ਰੋਧੀ ਹੋਏ । [16]ਉੱਜਲ । [17]ਰਿੜਕਣਾ । [18]ਤਿਆਗੀ ।

*ਪਾ:–ਬਿੱਧ ਤਹਿੰ ਸਰਸੇ=ਉਸ ਅੱਗ ਦੇ ਵਾਂਙੂੰ ਵਧਿਆ ਕ੍ਰੋਧ ਜਿਸ ਨੇ ਘਿਉ ਸਪਰਸ਼ ਕੀਤਾ ਹੋਵੇ। †ਪਾ:–ਭੂਰਨ ਆਨ ਦੀਨ ਤਿਨ ਤਾਈਂ ।

‡ਪਾ:–ਦੀਨ । §ਪਾ:–ਭਗਵੋ ਭੇਖ ਤਨ ਬਿਖੈ ।

[ਪਿਛਲੇ ਪੈਨੇ ਦਾ ਬਾਕੀ ਸ਼ਬਦ]

ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਥਲ ਵਾਰੋਲੇ ਬਹੁਤੁ ਅਨੰਤੁ ॥ ਲਾਟੂ ਮਾਘਾਣੀਆ ਅਨਗਾਹ ॥ ਪੰਖੀ ਭਉਦੀਆ ਲੈਨਿ ਨ ਸਾਹ ॥ ਸੂਆ ਚਾੜਿ ਭਵਾਈਅਹਿ ਜੰਤ ॥ ਨਾਨਕ ਭਉਦਿਆ ਗਣਤ ਨ ਅੰਤ ॥ ਈਧਨ ਬੰਧਿ ਭਵਾਏ ਸੋਇ ॥ ਪਇਐ ਕਿਰਤਿ ਨਚੈ ਸਭੁ ਕੋਇ । ਨਚਿ ਨਚਿ ਹਸਹਿ ਚਲਹਿ ਸੇ ਰੋਇ ॥ ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥ ਨਾਨਕ ਜਿਨ੍ ਮਨਿ ਭਉ ਤਿਨ੍ਾ ਮਨਿ ਭਾਉ ॥ ੨ ॥

ਮਝਾਰਾ ॥੪੬॥ ਅਬ ਤੈਂ ਪਹਿਰੇ ਚੀਰ ਸੰਸਾਰੀ। ਹੈ ਕਰਿ ਬੈਠਨੋ ਬਡ ਪਰਵਾਰੀ।ਤੱਤ ਰੂਪ ਪਹਿਚਾਨਨੋ ਨਾਂਹੀ। ਬਹੁਰੋ ਫਸਨੋ ਗ੍ਰਿਹਸਤ ਕੇ ਮਾਂਹੀ ॥ ੪੭ ॥ ਜਿਸ ਮਹਿ ਪ੍ਰਵਿਸ਼ੇ ਹੈ ਨ ਉਧਾਰਾ । ਅਨਿਕ ਭਾਂਤਿ ਕੇ ਬਧੈਂ ਜੰਜਾਰਾ' । ਸੁਨਿ ਕੈ ਸ਼੍ਰੀ ਗੁਰ ਬਚਨ ਬਖਾਨੇ। 'ਭੈਗਰ ! ਤੱਤ ਨ ਲਖਨੋ ਅਜਾਨੇ ॥੪੮॥ ਤੇਰੀ ਮਾਤ ਕੁਚੱਜੀ ਆਹੀ। ਭਾਂਡਾ ਧੋਵਨ ਜਾਨਨੋ ਨਾਂਹੀ। ਧਾਂਤੇ ਮਾਖਨ ਹਾਥ ਨ ਆਵਾ। ਜਮਨੋ ਨ ਦੂਧ ਨ ਮਾਨ[1] ਗਵਾਵਾ ॥੪੯॥ ਛੋਡ ਗ੍ਰਿਹਸਤ ਕੋ ਭਯੋ ਅਤੀਤਾ।ਬਹੁਰੋ ਰਹੀ ਪ੍ਰੀਤਿ ਚਿਤ ਨੀਤਾ। ਭੋਜਨ ਹਿਤ ਮੰਗਨ ਤਿਹੰ ਜਾਈ । ਘਰ ਘਰ ਥਿਚਰਤਿ ਲਾਜ ਗੁਵਾਈ ॥੫੦॥ ਥਿਨ ਦਿੱਤੇ ਕੁਛ ਹੱਥ ਨ ਆਵੈ । ਤ੍ਰਿਸ਼ਨਾਧੀਨ[2] ਸਦੀਵ ਭ੍ਰਮਾਵੈ'। ਇਸ ਪ੍ਰਕਾਰ ਕੀ ਸੁਨਿ ਕਰਿ ਬਾਨੀ।ਸ਼ੰਭੂਨਾਥ ਭਨੇ ਬਡ ਮਾਨੀ ॥ ੫੧ ॥ 'ਕਸ਼ਾ ਤੈਂ ਜਗ ਕੋ ਸ਼ਕਤਿ ਦਿਖਾਈ । ਹਮੈਂ ਦਿਖਾਇ ਥਿਲਮ ਕਿਉਂ ਲਾਈ। ਕੈ ਤੁਮ ਦੂਰਹੁ ਖੋਜ ਹਮ ਲਜਾਵਹਿ। ਨਤੁ ਹਮ ਦੂਰਹਿੰਹਾਥ ਨਹਿੰ ਆਵਹਿੰ[3], ੫੨॥ ਦੋਹਰਾ॥ ਗੁਰੂ ਕਹੈ'ਭੁਮ ਮਹਿ ਸ਼ਕਤਿ ਹੋ ਦਿਖਰਾਵਨਹਾਰ । ਦੂਰਹੁ ਜਾਂਹਿ ਉਰ ਚਾਹਿ ਜੋ ਨਿਜ ਨਿਜ ਬਲ ਸਭਿ ਧਾਰਿ' ॥੫੩॥ ਚੌਪਈ॥ ਸੁਨਿ ਕੈ ਸਿੱਧਨ ਮਤੇ ਮਤਾਈ।'ਪ੍ਰਿਥਕ[4] ਦਸੋ ਦਿਸ਼ ਦੂਰੀਏ ਜਾਈ'। ਸੰਭੂਨਾਥ ਪ੍ਰਾਚੀ[5] ਦਿਸ਼ ਗਯੋ । ਭੈਗਰ ਪਸ਼ਚਮ ਦੂਰਤਾ ਭਯੋ' ॥੫੪॥ ਊਰਮ ਧੂਰਮ ਉੱਤਰ ਮਾਂਹੀ।ਦੱਛਨ[6] ਬੀਚ ਮਛੰਦਰ ਜਾਹੀਂ। ਪਾਵਕ ਕੋਨ[7] ਕਨਕ ਸਿੱਧ ਗਯੋ।ਲੰਗਰਬਾਇਵ[8] ਬਿਖੈ ਸਿਧਯੋ॥੫੫॥ਨੈਰਤ[9] ਮਾਂਹੀ ਝੈਂਗਰ ਪਯਾਨਾ। ਗੌਨ ਗੁਆਲ ਪਹੁੰਚਨੋ ਈਸ਼ਾਨਾ[10] । ਕਿਤਿਕ ਪਤਾਲ ਦੂਰੇ[11] ਹੈਂ ਜਾਈ । ਕੋਤਿਕ ਬੀਚ ਅਕਾਸ਼ ਉਡਾਈ॥੫੬॥ ਦੋਹਰਾ ॥ ਗਮਨ ਕੀਨ ਦਸ ਦਿਸ਼ਾ ਮਹਿੰਤਿਨਕੀ ਗਤਿ ਪ੍ਰਭੂ ਜਾਨਿਤਬ ਸਰੂਪ ਤੇਤੋ ਧਰੇ ਜੇਤੋਸਿੱਧਦੁਰਾਨ[12] ॥ ੫੭ ॥ ਚੌਪਈ ॥ ਮੰਗਲਨਾਥ ਆਦਿ ਸ਼ੁਭ ਜੇਤੇ । ਠਾਂਢੇ ਕੌਤਕ ਦੇਖਹਿੰ ਤੇਤੇ । ਜਹਿੰ ਜਹਿੰ ਛਪਨ ਕੀਨ ਤਿਨ ਧਾਇ। ਮੂਛਨ ਗਹੀ ਸਭਿਨਿ ਕੀ ਜਾਇ ॥ ੫੮ ॥ ਭੈਗਰ ਲਖਨੋ–ਮੋਹਿ ਪਸ਼ਚਾਤ[13]–। ਸ਼ੰਭੂ ਜਾਨਹਿੰ–ਮੁਝੇ

[1]ਹੰਕਾਰ । [2]ਭਾਵ ਗ੍ਰਿਹਸਤੀਆਂ ਦੇ । [3]ਤ੍ਰਿਸ਼ਨਾਂ ਅਧੀਨ ਹੋ ਕਰਕੇ । [4]ਭਾਵ ਤੁਹਾਨੂੰ ਲਭੀਵਾਂਗੇ ਨਹੀਂ । [5]ਵੱਖਰੇ ਵੱਖਰੇ । [6]ਪੂਰਬ ਦਿਸ਼ਾ । [7]ਛੁਪ ਗਿਆ । [8]ਦੱਖਣ ਦਿਸ਼ਾ । [9]ਪੂਰਬ ਦੱਖਣ । [10]ਪੱਛਮੋਤ੍ਰ । [11]ਦੱਖਣ ਪੱਛਮ । [12]ਪੂਰਬੋਤਰ । [13]ਛੁਪੇ । [14]ਛੁਪੇ ਸਨ । [15]ਮੇਰੇ ਪਿੱਛੇ (ਆਏ ਹਨ) ।

ਗਹਾਤਿ[1]–ਝੈਗਰ ਲੈਗਰ ਇਸਬਿਧਿ ਜਾਨੀ।–ਮਮ ਢਿਗ ਹੈਂ,ਮਮ ਢਿਗ ਹੈਂ–ਮਾਨੀ॥੫੯॥ਹੁਤੇ ਸਿੱਧ ਜੇਦੁਰਨੇਹਾਰੇ।ਸਭਿਨੇ ਅਪਨੇਨਿਕਟ ਨਿਹਾਰੇ। ਤਨ ਅਨੇਕ ਧਰਿ, ਤਿਨ ਕੇ ਭੂਰਨ*।ਪਕਰੇ ਜਾਇ ਪ੍ਰਭੂ ਗੁਨ ਪੂਰਨ†॥ ੬੦ ॥ ਦੋਹਰਾ ॥ ਮੂਛਨ ਤੇ ਗਹਿ ਕਰਿ ਸਰਬ ਕੀਨੇ ਇਕ ਥਲਿ ਸੋਇ। ਨਿਰਬਲਹ੍ਵੈ ਭੂਸ਼ਨ ਭਏ ਤਿਸ਼ਟੇ[2]ਲੱਜਿਤ ਹੋਇ॥੬੧॥ਚੌਪਈ॥ਸ਼੍ਰੀਪ੍ਰਭੁ ਤਿਨ ਸੋਂ ਬਚਨ ਅਲਾਏ।'ਤੁਮ ਖੋਜਹੁ ਮੈਂ ਦੂਰਹੋਂ ਜਾਏ।ਜੋ ਨਹਿੰ ਪਾਵਹੁ ਇਸ ਬਿਧਿ ਕਰੀਏ।ਲੇਯ ਟਕਾ ਅਰਦਾਸ ਉਚਰੀਏ॥੬੨॥ਜਬ ਸਿਰ ਲਾਵਹੁਗੇ ਧਰ ਨਾਲ। ਦੇਉਂ ਦਰਸ ਤੁਮ ਕੋ ਤਤਕਾਲ'। ਅਸ ਕਹਿ ਪੰਚ ਤੱਤ ਕੇ ਮਾਂਹੀ। ਦੇਹਿ ਮਿਲਾਇ ਦੀਨ ਛਿਨ ਤਾਂਹੀ॥੬੩॥ ਅੰਸ਼ ਲੀਨ ਹੋਯੋ ਕਰਤਾਰਾ[3]। ਜੇ ਸੇਵਕ[4] ਗਤਿ ਦੇਵਨ ਹਾਰਾ। ਸਿੱਧ ਲਗੇ ਖੋਜਨ ਸਮੁਦਾਈ। ਦਸਹੂੰ ਦਿਸ਼ ਮਹਿ ਗਮਨੇ ਧਾਈ ॥ ੬੪ ॥ ਬੈਠੇ ਕਿਤ ਕੋ ਪਾਵਹਿੰ ਨਾਂਹੀ। ਖੋਜਤਿ ਫਿਰੇ ਕਠਨ ਥਲ ਮਾਂਹੀ। ਕਾਨਨ[5] ਸਰਿਤ[6]ਸਿੰਧੁ[7] ਪਹਾਰ। ਬੀਚ ਗੁਫ਼ਾ[8]ਜਹਿੰ ਬਡੋ ਅੰਧਾਰ॥੬੫॥ਭਏ ਸ਼੍ਰਮਿਤ[9]ਤਿਨ ਕਹੂੰ ਨ ਪਾਯੋ। ਫਿਰਤਨੋ ਸਭਿ ਕੋ ਮਨ ਅਕੁਲਾਯੋ।ਇਕ ਥਲ ਹੁਇ ਅਰਦਾਸ ਅਲਾਈ।ਨਮਸਕਾਰ ਹਿਤ ਗ੍ਰੀਵ ਨਿਵਾਈ॥੬੬॥ਤਿਹ ਛਿਨ ਪ੍ਰਗਟੇ ਤੁਰਤ ਗੁਸਾਈਂ।ਦੇਖਿ ਸਿੱਧ ਉਰ ਗੇ ਬਿਸਮਾਈ[10]।ਚਲੇ ਨ ਬਲ ਲੱਜਿਤ ਹੁਇਰਹੇ।ਭੂਸ਼ਨਿਭਏ ਨਕਛੁ ਬਚ ਕਹੇ ॥੬੭॥ ਚਪੇ ਚੋਰ ਜਿਉਂ[11] ਓਜ ਦਿਖਾਵਨ[12]। ਕਰਨੋ ਚਹਿਤਿ, ਜਿਨ ਕੇ ਉਰ ਭਾਵ ਨ[13]। ਪਗ ਨਹਿੰ ਪਰਿਹੀਂ[14] ਗਰਬ ਭੁਲਾਏ। ਸਮਤਾ ਹਿਤ ਕੋ ਰਿਦੇ ਰਿਸਾਏ ॥ ੬੮ ॥ ਭੁਜੰਗ ਪ੍ਰਯਾਤ ਛੰਦ ॥ ਸਭੈ ਸਿੱਧ ਜੋ ਈਰਖਾ

---

[1]ਫੜਦੇ ਹਨ। [2]ਬੈਠੇ। [3](ਕਰਤਾਰ ਦੀ) ਅੰਸ਼ ਕਰਤਾਰ ਵਿਚ ਲੀਨ ਹੋ ਗਈ। [4]ਜੋ ਸੇਵਕਾਂ ਨੂੰ। [5]ਬਨ। [6]ਨਦੀਆਂ। [7]ਸਮੁੰਦਰ। [8]ਕੰਦਰਾਂ। [9]ਥਕ ਗਏ। [10]ਅਚਰਜ ਹੋ ਗਏ। [11]ਗੁੱਸਾ ਚੜ੍ਹੇ (ਖਿਝੇ) ਚੋਰ ਵਾਂਙੂ। [12]ਬਲ ਦਾ ਦੱਸਣਾ। [13]ਪ੍ਰੇਮ ਨਹੀਂ (ਅ) ਭਾਉਂਦੀ ਹੈ ਜਿਨ੍ਹਾਂ ਦੇ ਦਿਲ ਨੂੰ (ਇਹੋ ਗੱਲ)। [14](ਗੁਰੂ ਜੀ ਦੇ) ਪੈਰੀਂ ਨਹੀਂ ਪੈ ਜਾਂਦੇ।

*ਯੋਗ ਸਿੱਧ ਪੁਰਖ ਦਾ ਕਈ ਰੂਪ ਧਾਰਨ ਕਰ ਸਕਣਾ ਥੀ ਯੋਗ ਸ਼ਾਸਤ੍ਰਾਂ ਨੇ ਯੋਗੀ ਦੇ ਵੱਸ ਦੀ ਗੱਲ ਲਿਖੀ ਹੈ।

†ਯੋਗ ਦਰਸ਼ਨ ਵਿਚ ਲਿਖਿਆ ਹੈ ਕਿ ਯੋਗ ਸਿੱਧ ਪੁਰਖ ਅਕਾਸ਼ ਵਿਚ ਭ੍ਰਮਣ ਕਰ ਸਕਦੇ ਹਨ, ਦੇਖੋ ਤੀਸਰਪਾਦ ਸੂਤ੍ਰ ੪੧। ਅੱਖੋਂ ਉਹਲੇ ਹੋ ਜਾਣ ਲਈ ਦੇਖੋ ਪਾਦ ੩ ਸੂਤ੍ਰ ੨੦, ਸਰੀਰ ਛੋਡਕੇ ਬਾਹਰ ਨਿਕਲਕੇ ਕੰਮ ਕਰਨੇ ਦੇਖੋ ਪਾਦ ੩, ਸੂਤ੍ਰ ੪੨।

ਕੋ ਕਰੇ ਹੈਂ। ਨਹੀਂ ਭਾਉ ਕੈਸੋ ਰਿਦੇ ਮੋਂ ਧਰੇਹੈਂ।ਬੁਝੈ ਨ ਬੁਝਾਏ ਥਰੀ ਹੈ ਅਪਾਰਾ[1]। ਤਬੈ ਰੂਪ ਧਾਰੇ ਅਨੇਕੈ ਪ੍ਰਕਾਰਾ॥੬੯॥ ਭਏ ਸਿੰਘ ਕੋਊ ਬਘੇਲਾ ਬਨੇ ਹੈਂ। ਕਿਤੇ ਬੈਨ੍ਹ ਭੱਖੈਂ ਕੁਬੈਨਾ ਭਨੇ ਹੈਂ[2]। ਕਿਤੇ ਕੰਧ ਆਰੂਢ ਹ੍ਵੈ ਕੈ ਭਗਾਵੈਂ। ਮ੍ਰਿਗਾਨੀ ਲਈ ਕੋ ਅਕਾਸ਼ੈ ਉਡ੍ਡਾਵੈਂ ॥ ੭੦ ॥ ਭਏ ਪੰਨਗੀ[3] ਬੇਖ ਦੇਖੈਂ ਭਯਾਨਾਂ[4]। ਧਰੂਕੈਂ[5] ਫਰੂਕੈਂ[6]ਕਿ ਸ਼ੂਕੈਂ[7] ਮਹਾਨਾਂ। ਕਿਨੈ ਤੁੰਡ[8] ਦੇਹੀ ਕਰੀ ਹੈ ਬਿਸ਼ਾਲਾ। ਉਡੈ ਕੋ ਅਕਾਸ਼ੈ ਲਏ ਹਾਥ ਜ੍ਵਾਲਾ[9] ॥ ੭੧ ॥ ਤੋਟਕ ਛੰਦ ॥ ਕਿਲਕਾਰਤਿ[10] ਕੋਤਿਕ ਰੋਖ ਦਹੈ[11]। ਨਭ ਬੀਚ ਕਿਤੇ ਥਿਰ ਹੋਇ ਰਹੈ।ਬਰਖਾਵਤਿ ਪਾਵਕ ਕੋ ਧਰਨੀ।ਜਲਬੀਚ ਤਰੈਂ ਜਿਮਹ੍ਵੈਤਰਨੀ[12] ॥ ੭੨ ॥ ਲਘੁ ਰੂਪ ਕਿਤੇ ਦਰਸਾਇ ਨਹੀਂ। ਨਿਜ ਮੰਤ੍ਰਨ ਜੰਤ੍ਰ ਕਰੰਤਿ ਸਹੀ।ਬਹੁ ਲੋਕ ਬਿਖੈ ਬਡ ਭੀਰ ਜਹਾਂ।ਸਭਿ ਕੋ ਛਰਪਾਵਹਿ ਦੇਖਿ ਤਹਾਂ॥ ੭੩॥ਦੋਹਰਾ॥ਦੇਖਿ ਸਰੂਪ ਭਯਾਨਕੈ ਛਰਪੇ ਲੋਗ ਬਿਸ਼ਾਲ।ਇਤ ਉਤ ਤਕੈਂ ਪਲਾਇਨੈਂ[13]*,ਧੀਰਜ ਦਈ ਕ੍ਰਿਪਾਲ॥੭੪॥ਗੁਰੂ ਅਜੱਂਤੇ ਸੋਂ ਕਹਯੋ'ਸਭਿ ਨਰ ਕੇ ਚਹੁੰਫੇਰ।ਉਠਿਕੇ ਕਰਦੇ ਕਾਰ ਤੂੰ–ਵਾਹਿਗੁਰੂ–ਮੁਖਟੇਰਿ[14]॥੭੫॥ ਦ੍ਰੁਵੱਜਾ ਛੰਦ ॥ ਉਠਜੋ ਅਜੱਤਾ ਕੀਨੀ ਕਾਰਾ ਆਪ ਗਯੋ ਸਰ ਮਾਂਹੀ। ਤਿਹ ਪਰ[15] ਲੈ ਨਿਜ ਚੀਰ ਡਸਾਯੋ[16],ਭੀਜਜੋ ਤਾਰਿਕ[17]ਨਾਂਹੀ।ਤਾਂਹਿ[18] ਅਰੂਢ ਹੋਇ ਕੈ ਬੈਠਾ ਕਾਰ ਕਰੈ ਇਮ ਸੋਈ। ਮਰੈ ਬਿਹੰਗ ਸਰੋਵਰ ਮਹਿੰ ਬਹੁ ਗਹਤਿ ਭਯੋ ਕਰ ਦੋਈ[19] ॥੭੬॥ ਸ੍ਰੈਯਾ॥ ਗਹਿ ਹਾਥ,ਜਿਵਾਇ ਉਡ੍ਡਾਵਤਿ ਜਾਤਿ, ਪਿਖੈਂ ਬਹੁਤੇ ਨਰ ਤਾਂਹਿ ਤਮਾਸ਼ਾ। ਇਤ ਸ਼੍ਰੀ ਗੁਰ ਜੋ ਢਿਗ ਕਾਰ ਕਰੀ[20] ਸਿੱਧ ਆਇ ਸਕਹਿ ਨਹਿ ਤਾਂਹਿਕੇ ਪਾਸਾ। ਬਲ ਬਾਹਰ ਹੀ ਦਿਖ-ਰਾਵਤਿ ਹੈਂ ਧਰਿ ਦਾਰੁਨ ਰੂਪ ਫਿਰੈਂ ਚਹੁੰਪਾਸਾ[21]।ਪਛੁਤਾਇਬਿਸੂਰਤਿ ਹੈਂ ਉਰ ਮੈਂ, ਜਬ ਨਾਂਹਿ ਚਲਜੋ ਬਲ ਕੋ ਬਸ ਮਾਸਾ† ॥ ੭੭ ॥ ਦੋਹਰਾ ॥ ਤੱਤ

---

[1]ਬਲ ਰਹੀ ਹੈ ਬੇਅੰਤ (ਦੀਰਘਾ ਦੀ ਅੱਗ)। [2]ਅਗਨੀ ਭੱਖਦੇ ਖੋਟੇ ਬਚਨ ਕਹਿੰਦੇ ਹਨ। [3]ਸਰਪ। [4]ਭਿਆਨਕ। [5]ਧ੍ਰੀਕਦੇ ਹਨ (ਅ) ਟੱਪਦੇ ਹਨ। [6]ਫੂੰਕਾਰੇ ਮਾਰਦੇ ਹਨ। [7]ਸ਼ੂਕਦੇ ਹਨ। [8]ਮੁਖ। [9]ਅਗਨੀ। [10]ਚੀਕਾਂ ਮਾਰਦੇ ਹਨ। [11]ਗੁੱਸੇ ਦੇ ਸੜੇ ਹੋਏ। [12]ਬੇੜੀ। [13]ਇਧਰ ਉਧਰ ਤੱਕਦੇ ਹਨ (ਰਸਤਾ) ਨੱਸਣ ਵਾਸਤੇ। [14]ਮੁਖੋਂ ਕਹਿਕੇ। [15](ਉਸ) ਸਰੋਵਰ ਉੱਤੇ। [16]ਵਿਛਾਇਆ। [17]ਇਕ ਤਾਰ (ਧਾਗਾ) ਵੀ। [18]ਉਸ (ਕਪੜੇ) ਤੇ। [19]ਦੋਹਾਂ ਹੱਥਾਂ ਵਿਚ ਫੜ ਫੜ ਕੇ। [20]ਲੀਕ ਕੱਢੀ ਸੀ। [21]ਚੁਫੇਰੇ।

*ਪਾ:–ਇਨਕੋ ਦੇਖ ਪਲਾਇਨੇ। †ਪਾ:–ਜਲ ਮਾਹਿ ਭਯੋ ਯਹਿ ਅਜਬ ਤਮਾਸ਼ਾ।

ਤੱਤ ਮੈਂ ਮਿਲਿ ਰਹੈ*ਸ਼੍ਰੀ ਨਾਨਕ ਤਿਹਥਾਇੰ। ਪਚਿਹਾਰੇ[1]ਕਛੁ ਨਹਿਲਖੈਂ, ਸ਼ਕਤਿ ਰਹੈ ਸਭਿ ਲਾਇ॥੭੯॥ ਚੌਪਈ॥ ਤਿਨਕੀ ਦਿਸ਼ ਦੇਖਨੋ ਗੁਰ ਜਬਿ ਹੀਂ†। ਸਗਲੀ ਸ਼ਕਤਿ ਕਰਖ[2] ਲਿਯ ਤਬਿਹੀ। ਜਿਉਂ ਕੋ‡ ਨਿੰਬੂ ਲੈਹਿ ਨਿਚੋਰੀ। ਜੈਸੇ ਊਖ ਦੇਇ ਕਰਿ ਖੋਰੀ[3] ॥ ੭੯॥ ਆਤੁਰ ਹਾਰਿ ਗਏ ਜਿਸ ਕਾਲਾ[4]।ਬੈਠੈ ਹੈ ਕੈ ਦੀਨ ਬਿਸਾਲਾ। ਲੱਜਿਤ ਭਏ ਨ ਬੋਲਨੋ ਜਾਈ। ਬਾਂਧੇ ਜਿਉਂ ਸ਼ੱਤ੍ਰੁ ਕਿਸ ਰਾਈ[5] ॥ ੮੦॥ ਦੋਹਰਾ ॥ ਰੰਚ ਗਰਬ ਉਰ ਨਹਿੰ ਰਹਨੋ ਨ੍ਰਿਪਜਿਉ[6]ਂ ਛੀਨੇ ਦੇਸ਼[7]।ਲੱਜਿਤ§ ਹੋਏ ਨਰਨ ਮੈਂ ਸਿੱਧਨ ਸੋਂ ਸਿੱਧੇਸ਼[8] ॥੮੧॥ਚੌਪਈ॥ਮੰਗਲ ਪ੍ਰਾਨਨਾਥ ਤੇ ਆਦਿ।ਸਭਿਕੋ ਰਿਦੇ ਭਯੋ ਅਹਿਲਾਦ। 'ਕਹਨੋ ਹਮਾਰੋ ਮਾਨਨੋ ਨਾਂਹੀ। ਅਤਿ ਲੱਜਿਤਿ ਹੋਏ ਮਨ ਮਾਂਹੀ' ॥ ੮੨॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰਧੇ 'ਸਿੱਧਨ ਚਰਚਾ' ਬਰਨਨੰ ਨਾਮ ਉਨਤਾਲੀਸਮੋ ਅਧਜਾਯ ॥ ੩੯ ॥

੪੦. [ਨਾਮ ਮਹਾਤਮ। ਸਿੱਧ ਗੋਸ਼ਟ। ਇਕ (ਤਿਖਾਣ ਦਾ) ਸੰਤ ਬਾਲਕਾ। ਮਾਲੋਸ਼ੇਖ]

ਦੋਹਰਾ ॥ ਰੇ ਮਨ ਤਜਿ ਆਲਸ ਸਰਬ ਗਹੁ ਉੱਦਮ ਹਰਿਨਾਮ।
ਲੋਕ ਪ੍ਰਲੋਕ ਸਹਾਇ ਹੈ ਪੂਰਹਿ ਸਗਰੇ ਕਾਮ ॥ ੧ ॥

{ਸਹਾਇ=ਸਹਾਈ। ਪੂਰਹਿ=ਪੂਰੇ ਕਰੇਗਾ, ਸਿਰੇ ਚਾੜ੍ਹੇਗਾ।}

ਅਰਥ—ਹੇ ਮਨ! ਸਾਰੇ ਆਲਸਾਂ ਦਾ ਤਿਆਗ ਕਰ, ਵਾਹਿਗੁਰੂ ਦੇ ਨਾਮ (ਸਿਮਰਣ ਦਾ) ਉੱਦਮ ਧਾਰਨ ਕਰ, (ਏਹ) ਲੋਕ ਤੇ ਪ੍ਰਲੋਕ ਦਾ ਸਹਾਈ ਹੋਵੇਗਾ (ਅਰ ਦੋਹਾਂ ਲੋਕਾਂ ਦੇ ਤੇਰੇ) ਕੰਮ ਸਿਰੇ ਚਾੜ੍ਹੇਗਾ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸੁਨੀਏ ਸ਼੍ਰੀ ਤੇਹਣ ਕੁਲਦੀਪਾ!। ਸਿਧ ਬੈਠੇ ਸਭਿ ਗੁਰੂ ਸਮੀਪਾ।ਜਹਾਂ ਅਜੱਤਾ ਕਲਾ ਦਿਖਾਵਤਿ। ਮ੍ਰਿਤਕ ਬਿਹੰਗਨ ਕੋ ਜੀਵਾਵਤਿ ॥੨॥ ਬ੍ਰਿੰਦ ਲੋਕ ਤਹਿੰ ਪਿਖੈਂ ਤਮਾਸ਼ਾ। ਤਾਂਕੀ ਦਿਸ਼ਿ ਦੇਖਨੋ ਸੁਖਰਾਸਾ। ਬੂਝਨ ਹਿਤ ਪ੍ਰਭੁ ਬਚਨ ਉਚਾਰੇ। 'ਕੌ ਹੈ ਇਹ ਜੋ ਮ੍ਰਿਤਕ ਜਿਵਾਰੇ ?॥੩॥ ਨੌਕਾ ਸਮਸਰ ਚੀਰ ਛਸਾਯੋ।ਤਿਹ ਪਰ ਬੈਠਿ ਨ ਨੀਰ ਛੁਵਾਯੋ। ਕਰਾਮਾਤ ਕਰਿਕੈ ਦਿਖਰਾਵੈ। ਲੋਕਨ ਮਹਿੰ ਨਿਜ ਮਾਨ

---

[1]ਥੱਕ ਕੇ ਹਫ ਗਏ। [2]ਖਿੱਚ। [3]ਜਿਵੇਂ ਰੰਨਾ (ਵੇਲਣੇ ਵਿਚ) ਦੇਕੇ ਪੱਛੀ ਕਰ ਦੇਈ ਦੀ ਹੈ। [4]ਜਦੋਂ ਹਾਰਕੇ ਆਤੁਰ ਹੋ ਗਏ। [5]ਕਿਸੇ ਰਾਜੇ ਨੇ। [6]ਜਿਵੇਂ ਦੇਸ਼ ਖੁਹਾ ਬੈਠੇ ਰਾਜੇ ਦਾ ਹੁੰਦਾ ਹੈ। [7]ਸਿੱਧਾਂ ਸਣੇ ਸਿੱਧਾਂ ਦੇ ਈਸ਼ਰ (ਗੋਰਖ ਜੀ)।

*ਪਾ:—ਦੋ ਘਟਕਾ ਤੁਸ਼ਨ ਰਹੈ—,—ਕੋ ਇਕ ਘਟ ਤੁਸ਼ਨ ਭਏ—।

†ਪਾ:—ਤਿਹਕੋ ਦ੍ਰਿਸ਼ਟਾਯੋ ਗੁਰ ਜਬਹੀ। ‡ਪਾ:—ਜਿਉਂ ਕੋਊ। §ਪਾ:—ਛੁਛੈ!

ਬਧਾਵੈ' ॥੪॥ ਸਿੱਧ ਕਹਯੋ 'ਇਹੁ ਚੇਲਾ ਤੇਰਾ। ਅਬਕੇ ਸਮੈਂ[1] ਨ ਕੋ ਅਨ ਹੋਰਾ[2]।ਕਰਾਮਾਤ ਇਕ ਸਦਨ ਤੁਮਾਰੇ।ਜਿਉਂ ਚਾਹਤਿ ਤਿਉਂ ਦੇਹੁ ਦਿਖਾਰੇ' ॥੫॥ ਦੋਹਰਾ ॥ ਪਠਯੋ ਮਨੁਜ ਬੁਲਿਵਾਇਓ ਦੇਖਯੋ ਤਿਹ ਕੀ ਓਰ। ਕਰਖ[3] ਲਈ ਸਭਿ ਸ਼ਕਤਿ ਜੋ ਰਹਿ ਗਯੋ ਪਾਛੈ ਖੋਰ[4]॥੬॥ਚੌਪਈ॥ਭਯੋ ਦੀਨ ਮਨ ਬੈਠਯੋ ਸੋਇ। ਮਨ ਮੁਰਝਾਨੋ ਸ਼ਕਤਿਹਿੰ ਖੋਇ। ਜਿਉਂ ਬਨੀਏ ਕੀ ਪੂੰਜੀ[5] ਜਾਏ।ਹੋਇ ਕ੍ਰਿਪਨ[6] ਬਹੁ ਪੁਨ ਪਛੁਤਾਏ॥੭॥ਕਿਤਿਕ ਕਾਲ ਪੁਨ ਸ਼੍ਰੀਗੁਰ-ਖਾਨੀ। ਬੈਠਿ ਰਹੇ, ਕੋ ਕਹਿਤਿ ਨ ਬਾਨੀ।ਦਰਸ਼ਹਿੰ ਨਰ ਨਾਰੀ ਚਹੁੰਫੇਰੇ। ਇਕ ਤਿਖਾਨ ਆਯੋ ਤਿਸ ਬੇਰੇ ॥ ੮ ॥ ਦ੍ਵਾਦਸ਼ ਬਰਖਨ ਕੋ ਸੁਤ ਸਾਥਾ। ਬੰਦੇ ਚਰਨ ਕਮਲ ਜਗਨਾਥਾ। ਬਿਨੈ ਯੁਕਤ ਪੁਨ ਬਚਨ ਉਚਾਰੇ। 'ਏਕ ਤਾਤ' ਕਾ ਸਦਨ ਹਮਾਰੇ ॥ ੯ ॥ ਸਤਿਸੰਗਤਿ ਪਰਤਾਪ ਉਚੇਰਾ।ਜਿਯਤਿ ਰਹਯੋ ਯਾਂਤੇ ਸੁਤ ਮੇਰਾ।ਅਬ ਰਾਵਰ ਕੇ ਚਰਨ ਚਢਾਵਾ। ਤੁਮਨੈ ਦੀਨੋ ਬਹੁਰ ਜਿਵਾਵਾ' ॥ ੧੦ ॥ ਗੁਰ ਕਹਿ 'ਹਮਨਿ[7] ਜਿਵਾਯੋ ਕੈਸੇ ?' । ਕਹਿ ਬਾਢੀ 'ਸੁਨੀਏ ਪ੍ਰਭੁ ਜੈਸੇ। ਹਮ ਗ੍ਰਿਹ ਭਾਤ ਹੋਤਿ ਮਰਿ ਜਾਵੈ। ਸਿੱਧ ਪੀਰ ਬਹੁਤੇਰ ਮਨਾਵੈਂ ॥੧੧॥ ਰਾਵਰਿ ਕੀਰਤਿ ਸੁਨਿ, ਸੁਖ[8] ਮਨ ਮੈਂ। ਸੁਵਨ[9] ਜੀਅ ਸੌਂਪਜੋ ਪ੍ਰਭੁ ਗੁਨ ਮੈਂ[10]। ਜੀਵਤਿ ਰਹਜੋ[11],ਲਓ ਅਬ ਗੁਰ ਜੀ[12]। ਕਾਲ ਅੰਤ ਕਾ* ਇਸ ਤੁਮ ਮਰਜ਼ੀ[13] ॥੧੨॥ ਤਿਹਕੇ ਬਚਨ ਸੁਨੇ ਜਗਸਾਈਂ। ਕਰਿਵਾਏ ਕਾਸ਼ਟ ਇਕ ਢਾਈਂ। ਪਾਵਕ ਫੂਕੀ ਬਚਨ ਉਚਾਰਾ। 'ਬਾਰਿਕ ! ਜਾਵਹੁ ਅਗਨਿ ਮਝਾਰਾ'॥੧੩॥ਸੋਰਠਾ॥ ਤਿਹ ਬਾਰਿਕ ਕੋ ਨਾਇਂ 'ਸੰਗਤੀਆ' ਪਿਤ ਨੈ ਧਰਜੋ। ਨਰ ਨਾਰੀ ਬਿਸਮਾਇ –ਲਖੀ ਨ ਗੁਰ ਗਤਿ ਜਾਵਈ॥੧੪॥ ਦੋਹਰਾ॥ ਇਕ ਤਿਖਾਨ ਕੋ ਭਾਤ ਹੈ, ਆਨਿ ਚਢਾਯੋ ਸੋਇ। ਪਾਵਕ ਮਹਿੰ ਤਿਹ ਪਾਵਈਂ ਅੰਤਿ ਅਚਰਜ ਇਹ ਹੋਇ–॥੧੫॥ਚੌਪਈ॥ ਸਿਸ ਕੋ ਆਇਸੁ ਦੀਨੀ ਜਬਿਹੀ। ਸਿੱਧ ਨਾਰਿ ਨਰ

---

[1]ਹੁਣ ਦੇ ਸਮੇਂ ਵਿਚ। [2]ਹੋਰ ਕੋਈ ਨਹੀਂ ਦੇਖਿਆ। [3]ਖਿੱਚ। [4]ਖਾਲੀ [ਅਃ, ਖ਼ੋਲ] (ਅ)ਫੋਗ। [5]ਰਾਸ। [6]ਕੰਗਾਲ। [7]ਪੁੱਤ੍ਰ। [8]ਅਸਾਂ ਨੇ। [9]ਸੁੱਖਣਾ ਸੁੱਖੀ। [10]ਪੁੱਤ੍ਰ [ਸੰਸਃ, ਸੂਨੁ=ਪੁੱਤ੍ਰ]। [11]'ਪੁਤ੍ਰ ਜੀਉਂਦਾ ਰਹੇ' ਮੈਂ (ਆਪ ਨੂੰ) ਸੌਂਪਿਆ ਹੋਇਆ ਸੀ (ਮਨ ਵਿੱਚ) ਵਿਚਾਰਕੇ [12](ਸੋ ਇਹ) ਜੀਉਂਦਾ ਰਿਹਾ ਹੈ। [13]ਹੇ ਗੁਰੂ ਜੀ ਹੁਣ ਲੈ ਲਓ। [14]ਅੰਤ ਕਾ ਕਾਲ=ਇਸ ਦੇ ਅੰਤ ਦਾ ਸਮਾ(ਹੁਣ)ਤੁਹਾਡੀ ਰਜ਼ਾ ਤੇ ਹੈ(ਅ) ਕਾਲ ਅੰਤਕਾ=ਜਮਕਾਲ। *ਪਾਃ–ਕਾਲ ਅੰਤਕਾ ਇਸ ਤੁਮ ਮਰਜੀ=ਇਸ ਦੀ ਮੌਤ ਦਾ ਡੈ (ਹੁਣ ਮੈਨੂੰ ਨਹੀਂ,ਆਪ ਦੀ)ਮਰਜ਼ੀ ਵਿੱਚ ਛੋੜਦਾ ਹਾਂ।

ਦੇਖੇਂ ਸਭਿ ਹੀ। ਰਿਦੈ ਨ ਡੋਲਨੋ ਰਾਖੀ ਧੀਰ। ਪਾਵਕ ਕੀ ਕੁਛ ਗਨੀ ਨ ਪੀਰ ॥ ੧੬ ॥ ਦ੍ਵਾਦਸ਼ ਬਰਖਨ ਬੈਸ ਕੁਮਾਰਾ। ਮਾਰਿ ਛਾਰ ਗਾ ਅਗਨਿ ਮਝਾਰਾ। ਬੈਠਿ ਨ ਨਿਕਸਨੋ ਧਰਿ ਉਰ ਧੀਰਾ। ਪਾਵਕ ਤੇਜ ਨ ਛੁਹਨੋ ਸਰੀਰਾ॥੧੭॥ ਸਵਾ ਜਾਮ ਬੈਠਨੋ ਜਬਿ ਰਹਨੋ। ਸਭਿਨਿ ਦੇਖਿ ਅਚਰਜ ਉਰ ਲਹਨੋ। ਪਰਮ ਪ੍ਰਸੀਦ ਭਏ[1] ਗੁਨਖਾਨੀ। ਕਰਨ ਕ੍ਰਿਤਾਰਥ ਉਚਰੀ ਬਾਨੀ ॥ ੧੮ ॥ ਦੋਹਰਾ ॥ 'ਜਨਮ ਮਰਨ ਤੇ ਰਹਿਤ ਭਾ ਟੂਟ ਗਏ ਜਮ ਜਾਲ। ਨਿਕਸਹੁ ਆਵਹੁ ਵਹਿਰ ਕੋ ਅਬਿ ਤੇ ਸਦਾ ਨਿਹਾਲ[2]' ॥ ੧੯ ॥ ਚੌਪਈ ॥ ਸੁਨਤਨੋ ਸਿਸ ਕੇ ਖੁਲੇ ਕਪਾਟਾ। ਦ੍ਵੈਤ ਭਰਮ ਕੇ ਸਾਂਕੁਰ[3] ਕਾਟਾ। ਦਿੱਬ ਦ੍ਰਿਸ਼ਟਿ[4] ਹੋਈ ਤ੍ਰੈਲੋਕੰ। ਜਨਮ ਮਰਨ ਕ ਚੁਕੇ ਸ਼ੋਕੰ ॥ ੨੦ ॥ ਸ਼੍ਰੀ ਗੁਰ ਕਹੈਂ 'ਜਾਚ ਜੋ ਚਾਹੀ[5]। ਦੇਵੋਂ ਸੋ ਅਬ[4*] ਬਿਲਮੰ[6] ਨਾਂਹੀਂ[7]। ਹਾਥ ਬੰਦਿ ਬੋਲਨੋ ਸਿਸੁ ਤਬਹੀ।'ਤੁਮਰੇ ਨਿਕਟਿ ਸਿੱਧਿ ਜੇ ਸਭਿ ਹੀ।੨੧।ਦੋਹਰਾ॥ ਇਨਕੋ ਇਨਕੀ ਸ਼ਕਤਿ ਜੋ ਦੀਜੈ ਕ੍ਰਿਪਾ ਅਵਾਸ[7]! ਔਰ ਅਜੋਤਾ ਦੀਨ ਹੈਂ ਛੁਛੇ ਭਏ ਉਦਾਸ[8]॥੨੨॥ਚੌਪਈ॥ ਚਿੰਤਾਤੁਰ ਹੈਕੈ ਸਭਿ ਬੈਸੇ। ਕਿਰਪਨ[9] ਖੋਇ ਦਰਬ ਕੋ ਜੈਸੇ[7]। ਸ਼੍ਰੀ ਗੁਰ ਕਹਨੋ 'ਸ਼ਕਤਿ ਦਿਖਰਾਵਤਿ। ਦੰਭ ਕਰੈ ਨਿਜ ਮਾਨ ਬਧਾਵਤਿ[10]॥੨੩॥ ਦੇਨੀ ਉਚਿਤ ਅਬੈ ਨਹਿੰ ਇਨਕੋ। ਮਾਨ ਬਿਖੈ ਮਨ ਬੂਡਨੋ ਜਿਨਕੋ। ਤੇਰੋ ਕਹਨੋ ਨ ਮੋਰਹਿੰ ਕੈਸੇ। ਹੁਤੇ ਅਗਾਰੀ, ਹੈ ਅਬ ਤੈਸੇ[7]॥ ੨੪ ॥ ਸਿੱਧਨ ਯੁਤ ਅਚਰਜ ਨਰ ਨਾਰੀ। 'ਇਹ ਬਾਰਿਕ ਬਹੁ ਪਰਉਪਕਾਰੀ। ਬੈਸ ਅਲਪ ਮਹਿਮਾ ਅਧਿਕਾਇ। ਸਿੱਧਿ ਸਰਬ ਲੀਨੇ ਬਖਸ਼ਾਇ†[7]॥੨੫॥ ਦੋਹਰਾ ॥ ਭਈ ਸਭਿਨਿ ਮਹਿੰ ਸ਼ਕਤਿ ਪੁਨ ਰਹੇ

---

[1]ਬੜੇ ਪ੍ਰਸੰਨ ਹੋਏ। [2]ਮੰਗਲ। [3]ਗੁਪਤ ਤੇ ਉਹਲੇ ਪਦਾਰਥਾਂ ਆਦਿਕ ਨੂੰ ਵੇਖਣ ਵਾਲੀ ਨਜ਼ਰ। [5]ਜੋ ਚਾਹ ਹਈ। [4]ਹੁਣੇ ਹੀ। [6]ਢੇਰੀ। [7]ਹੇ ਕ੍ਰਿਪਾ ਦੇ ਘਰ। [8]ਖਾਲੀ ਹੋ ਜਾ ਕੇ ਉਦਾਸ ਹੈਨ। [9]ਕੰਜੂਸ। [10]ਭਾਵ ਸਿੱਧ ਲੋਕ ਐਸਾ ਕਰਦੇ ਹਨ। *ਪਾ:-ਅਸੁ=ਛੇਤੀ [ਸੰਸ:, ਆਸ਼ੁ]।

†ਬੱਚੇ ਦਾ ਅੱਗ ਵਿਚ ਨਾ ਸੜਨਾ ਤੇ ਹੋਰ ਕਰਾਮਤਾਂ ਜੋ ਗੁਰੂ ਜੀ ਦੀਆਂ ਇਸ ਅਧਜਾਯ ਵਿਚ ਹਨ ਇਹ ਸਿੱਧਾਂ ਵਾਂਙੂ ਮਾਨ ਵਧਾਉਣ ਲਈ ਨਹੀਂ ਦਿਖਲਾਈਆਂ ਗਈਆਂ, ਪਰ ਸਿੱਧਾਂ ਦੀ ਕਰਾਮਤ ਦੀ ਸ਼ਕਤੀ ਜਿਸਨੂੰ ਓਹ ਪਰਮ ਪਰਮਾਰਥ ਸਮਝੀ ਬੈਠੇ ਸਨ ਅਰ ਅਪਣੇ ਮਾਨ ਲਈ ਵਰਤਦੇ ਸਨ, ਉਸ ਮਾਨ ਤੇ ਅਵਿੱਦਯਾ ਨੂੰ ਤੋੜਨ ਵਾਸਤੇ ਸਨ। ਜੇ ਕਿਹਾ ਜਾਏ ਕਿ ਗੁਰੂ ਜੀ ਐਵੇਂ ਆਖ ਹੀ ਦਿੰਦੇ ਕਿ ਕਰਾਮਤ ਕੁਛ ਚੀਜ਼ ਨਹੀਂ, ਤਦ ਜੋ ਯੋਗ ਸਾਧਨ ਕਰਕੇ ਮਨ ਏਕਾਗਰ ਤੇ

[ਬਾਕੀ ਟੁਕੜਾ ਓਪੜੇ ਅਗਲੇ ਪੰਨੇ ਦੇ ਹੇਠਾਂ]

ਰਿਦੇ ਹਰਖਾਇ। 'ਧੰਨਧੰਨ ਸ਼੍ਰੀ ਗੁਰ ਤੁਹੀਂ ਮਹਿਮਾ ਕਹੀ ਨ ਜਾਇ ॥੨੬॥ ਚੌਪਈ ॥ ਸਿੱਖੀ ਧੰਨ, ਧੰਨ ਸਿਖ ਤੇਰੇ। ਪਰਉਪਕਾਰ ਕਰਹਿੰ ਦੁਖ ਹੇਰੇ'। ਅਸ ਕਹਿ ਸਿੱਧਨ ਗਰਬ ਗਵਾਯੋ। ਬਹੁਰ ਨ ਸ਼੍ਰੀ ਗੁਰ ਨਿਕਟਿ ਜਨਾਯੋ ॥ ੨੭ ॥ ਭਈ ਸ਼ਾਂਤਿ ਦੁਰਮਤਿ ਸਭਿ ਨਾਸ਼ੀ*। ਕਹੈਂ 'ਪੁਰਖੁ ਤੁਮ ਹੋ ਅਵਿਨਾਸ਼ੀ'। ਉਸਤਤਿ ਕਰਿਕੈ ਅਨਿਕ ਪ੍ਰਕਾਰਾ।ਪੁਨ ਬੂਝਨ ਹਿਤ ਬਚਨ ਉਚਾਰਾ॥੨੮॥'ਕੇਤਿਕ ਸ਼ਕਤਿ ਤੁਮਾਰੇ ਮਾਹੀ?। ਕਹਉ ਤਪਾ ਜੀ ! ਹਮਰੇ ਪਾਹੀ। ਅਪਰ ਨ ਤੁਮਰੇ ਸਮਸਰ ਦੇਖਾ। ਸਭਿ ਤੇ ਤੁਮਹੋ ਪੁਰਖੁ ਬਿਸ਼ੇਖਾ'

---

*ਗੁਰੂ ਜੀ ਦਾ ਇਸ ਮੌਕੇ ਪਰ ਅਪਣਾ ਸ਼੍ਰੀ ਮੁਖ ਵਾਕ ਹੈ:—

ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥
ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੋ ਦਰਸਨ ਕਉ ਕੁਰਬਾਣੈ ॥ [ਸ਼ਿ: ਗੋ:—੭੩.

ਅਰਥਾਤ—ਸਿਧ ਤੇ ਸਾਧਨਾ ਵਾਲੇ ਗੁਰੂ ਵੀ ਤੇ ਚੇਲੇ ਵੀ (ਹੁਣ ਹੇ ਸਾਈਂ) ਤੇਰੇ ਹੁਕਮ ਨੂੰ ਖੋਜਦੇ ਫਿਰਦੇ ਹਨ, (ਤੇਰਾ) ਨਾਮ ਮੰਗਦੇ ਹਨ ਤੇ ਕਹਿੰਦੇ ਹਨ ਕਿ ਇਹ ਖੈਰ (ਸਾਨੂੰ) ਪਾ, (ਹੇ ਨਾਨਕ ਤੇਰੇ) ਦਰਸ਼ਨ (ਆਤਮ ਵਿੱਦਯਾ ਯਾ ਦੀਦਾਰ) ਤੋਂ ਅਸੀਂ ਸਦਕੇ ਹਾਂ। ਫਿਰ ਗੁਰੂ ਜੀ ਅਪਣੇ ਨਿੰਮ੍ਰਤਾ ਦੇ ਝੁੱਕੇ ਤੋਂ ਦਸਦੇ ਹਨ ਕਿ ਵਾਹਿਗੁਰੂ ਨੇ ਆਪ ਖੇਲ ਰਚਾਇਆ (ਤੇ ਉਨ੍ਹਾਂ ਨੂੰ) ਗੁਰਮੁਖਤਾ ਦੀ ਸੋਝੀ ਹੋ ਗਈ। ਭਾਈ ਗੁਰਦਾਸ ਜੀ ਲਿਖਦੇ ਹਨ:—

ਬਾਬੇ ਕੀਤੀ ਸਿੱਧ ਗੋਸ਼ਟ ਸਬਦ ਸਾਂਤਿ ਸਿੱਧਾਂ ਵਿਚਿ ਆਈ ॥

ਕਿ ਬਾਬਾ ਜੀ ਦੀ ਸਿੱਧ ਗੋਸ਼ਟ ਕਰਨ ਨਾਲ ਸਿੱਧਾਂ ਵਿਚ ਸ਼ਾਂਤੀ ਆਈ, ਕਿਹੜੀ ਸ਼ਾਂਤੀ ਜਿਹੜੀ ਸ਼ਬਦ=ਨਾਮ ਵਿਚ ਨਿਸ਼ਚਾ ਤੇ ਅੱਭਜਾਸ ਕਰਨ ਨਾਲ ਆਉਂਦੀ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਸੰਯਮ ਕਰ ਕਰਕੇ ਕੁਛ ਚੇਟਕਾਂ ਹਾਸਲ ਕਰ ਚੁਕੇ ਹਨ, ਉਹ ਗੱਲਾਂ ਨਾਲ ਕਦ ਮੰਨਦੇ ਹਨ। ਜਦੋਂ ਇਹ ਦੇਖ ਲੈਣ ਕਿ ਸਾਨੂੰ ਰਾਹ ਪਾਉਣ ਵਾਲਾ ਸਾਡੇ ਨਾਲੋਂ ਵੱਡੀ ਸ਼ਕਤੀ ਰਖਦਾ ਹੈ, ਤੇ ਸ਼ਕਤੀ ਰਖਕੇ ਸਿੱਧੀਆਂ ਕਰਾਮਾਤਾਂ ਨੂੰ ਤੁੱਛ ਸਮਝਦਾ ਹੈ, ਉਸਦਾ ਕਹਿਣਾ ਮੁੱਲ ਵਾਲਾ ਕਹਿਣਾ ਉਹ ਮੰਨ ਸਕਦੇ ਸਨ। ਉਹ ਇਹ ਹੈ ਕਿ ਮੇਰੇ ਪਾਸ ਸ਼ਕਤੀ ਹੈ, ਪਰ ਮੈਂ ਇਸਨੂੰ ਤੁੱਛ ਸਮਝਦਾ ਹਾਂ, ਸਭ ਤੋਂ ਕੀਮਤੀ ਸ਼ੈ ਨਾਮ ਹੈ। ਬੱਚੇ ਦੀ ਮਿਸਾਲ ਇਹ ਦਿਖਾਈ ਕਿ ਕਿਸ ਤਰ੍ਹਾਂ ਦਾ ਆਗਯਾਕਾਰੀ ਹੈ ਜੋ ਅੱਗ ਵਿਚ ਜਾਣੋਂ ਨਹੀਂ ਝਿਜਕਦਾ, ਇਹ ਛੋਡੇਰੀ ਕਰਾਮਾਤ ਹੈ, ਅੱਗ ਵਿਚ ਨਾ ਸੜਨਾ ਇਹ ਅਚਰਜ ਕਰਨੇ ਵਾਲੀ ਕਰਾਮਾਤ ਹੈ, ਫਿਰ ਬੱਚੇ ਦਾ ਸਿੱਧਾਂ ਨੂੰ ਬਖਸ਼ਾਉਣਾ ਇਹ ਸੱਭ ਤੋਂ ਉੱਚੀ ਕਰਾਮਾਤ ਹੈ, ਸਿੱਧਾਂ ਦਾ ਅਹੰਕਾਰ ਤੋੜਨ ਵਾਸਤੇ ਇਹ ਸਾਰੇ ਸ਼ੁਭ ਗੁਣ ਬਾਰਾਂ ਬਰਸ ਦੇ ਬੱਚੇ ਤੋਂ ਦਿਖਲਵਾਏ ਕਿ ਪਰਾਏ ਦੀ ਹਾਨੀ ਹੁੰਦੀ ਨਾ ਦੇਖ ਸਕਣੀ, ਨੀਵੇਂ ਹੋਕੇ ਰਹਿਣਾ, ਰਜ਼ਾ ਵਿਚ ਰਹਿਣਾ ਤੇ ਨਾਮ ਸਿਮਰਣਾ, ਇਹ ਅਸਲ ਸਿੱਧ ਅਵਸਥਾ ਹੈ।

॥ ੨੯ ॥ ਦੋਹਰਾ ॥ ਗੁਰੂ ਭਨਸੋ 'ਸਤਿਨਾਮ ਕੀ ਬਡਿਆਈ ਬਡ ਜਾਨਿ। ਏਕੰਕਾਰ ਅਕਾਰ ਪ੍ਰਭੁ ਪੂਰਨ ਕ੍ਰਿਪਾਨਿਧਾਨ ॥ ੩੦ ॥ ਚੌਪਈ ॥ ਜੇਵਡ[1] ਸਾਹਿਬ ਤੇਵਡ[2] ਦਾਤਿ।ਕਬਹੂੰ ਪਾਰ[3] ਨ ਪਾਇਓ ਜਾਤ। ਕਰੁਨਾਮੈ ਨਿਤ ਜੋਤਿ ਸਰੂਪੀ।ਸਭਿ ਬਿਧਿ ਸ਼੍ਰੀ ਕਰਤਾਰ ਅਨੂਪੀ॥੨੧॥ਕ੍ਰਿਪਾਦ੍ਰਿਸ਼ਟਿਦੇਖਤਿ ਹੈ ਜਾਂਕੋ। ਦਾਨ ਨਾਮ ਕੋ ਦੇਵਤਿ ਤਾਂਕੋ।ਮਾਨ ਅਮਾਨ ਸੁਤੇ ਛੁਟਿ ਜਾਹੀਂ। ਸੁਖ ਕੇ ਸਹਿਤ ਪਰਮਪਦ ਪਾਹੀਂ॥੨੨॥ ਸਤਿਗੁਰ ਕੀ ਵੱਡੀ ਵਡਿਆਈ। ਭੇਦ ਪਾਰ ਨਹਿ ਪਾਯੋ ਜਾਈ'। ਇਸ ਬਿਧਿ ਕਹਿ ਕਰਿ ਕ੍ਰਿਪਾਨਿਧਾਨਾ। ਤਿਨਸੋਂ ਏਕ ਸ਼ਲੋਕ ਬਖਾਨਾ ॥ ੨੩ ॥

ਸਲੋਕੁ ਮਃ ੧

ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥ ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥ ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ ॥ ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ ॥ ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥ ਜੇਵਡੁ ਸਾਹਿਬੁ ਤੇਵਡ ਦਾਤੀ ਦੇਦੇ ਕਰੇ ਰਜਾਈ ॥ ਨਾਨਕੁ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥ ੧ ॥ [ਮ ੧ ਵਾਰ

ਦੋਹਰਾ॥ਇਹ ਸ਼ਲੋਕ ਸੁਨਿਕੈ ਸਭੈ ਸਿੱਧਨ ਸਤਿ ਕਰਿ ਮਾਨਾ ਗੋਰਖਾਦਿ ਤੇ ਦੀਨ ਹ੍ਵੈ ਬੰਦੇ ਜੋਰਤਿ ਪਾਨ[4] ॥ ੨੪ ॥ ਚੌਪਈ ॥ ਅਪਰ ਸਿੱਧ ਸਭਿ ਬਿਨੈ ਅਲਾਵੈਂ। ਭੰਗਰਨਾਥ ਨ ਸੀਸ ਨਿਵਾਵੈ। ਇਸ ਬਿਧਿ ਬਚਨ ਕਹਤਿ ਭਾ ਤਬਹੀ। 'ਪਸ਼ਚਮ[5] ਸੁਰਸਰਿ[6] ਬਹੀ ਨ ਕਬਹੀ॥੨੫॥ ਅਸਤ ਨ ਪ੍ਰਾਚੀ ਸਵਿਤਾ ਭਯੋ'। ਧਾਰਿ ਪੰਖ[7] ਨਹਿ ਮੇਰੁ ਉਡਯੋ। ਹਮ ਹੈਂ ਸਿੱਧ ਜਿ ਗ੍ਰਿਹ-ਸਤਿ ਅਗਾਰੀ। ਨਮੋ ਕਰੈਂ ਅਸਮੰਜਸ[8] ਭਾਰੀ' ॥ ੨੬ ॥ ਉਡਜੋ ਅਕਾਸ਼ ਬਿਖੈ ਕਹਿ ਐਸੇ। ਜਾਤ ਬਿਹੰਗ ਯੁਤਿ ਬਲ ਕੇ ਜੈਸੇ। ਸ਼੍ਰੀ ਨਾਨਕ ਲਖਿ ਗਰਬ ਸਮੇਤਾ। ਕੌਂਸ[10] ਉਡਾਈ ਖੋਵਨ ਹੇਤਾ[11] ॥ ੨੭ ॥ ਲਗੀ ਜਾਇਕੈ ਸੀਸ ਮਝਾਰੀ। ਉਡਜੋ ਬਹੁਰ ਪੀਰਾ ਭੀ ਭਾਰੀ। ਤਿਹ ਤੇ ਊਚੀ ਗਈ ਖਰਾਇ[10]। ਸਿਰ ਮੈਂ ਲਾਗੀ ਰਹਜੋ ਬਚਾਇ ॥੨੮॥ ਜਬ ਥਿਰ ਹੋਵੈ ਪੁਨ ਸਿਰ ਲਾਗੈ। ਹਟੈ ਨ ਕਸ[12] ਜਿ ਅਪਰ ਦਿਸ਼ਿ ਭਾਗੈ। ਸ਼੍ਰੀ ਨਾਨਕ ਕੀ

[1]ਜਿੱਡਾ ਵੱਡਾ। [2]ਤਿਤਨੀ ਵੱਡੀ। [3]ਅੰਤ। [4]ਜੋੜਕੇ ਹੱਥ। [5]ਪੱਛੋਂ ਵਲ। [6]ਗੰਗਾ। [7]ਭੁਚਾ ਨਹੀਂ ਪੂਰਬ ਦਿਸ਼ਾ ਵਲ ਸੂਰਜ (ਕਦੀ)। [8]ਖੰਭ ਲਾਕੇ। [9]ਅਯੋਗ। [10]ਖੜਾਉਂ। [11](ਗਰਬ) ਖੋਵਨ ਲਈ। [12]ਕਿਸੇ ਤਰ੍ਹਾਂ ਬੀ।

ਦਿਸ਼ਿ ਜਬ ਆਵੈ। ਸਿਰ ਤੇ ਕੌਂਸ ਲਗਨ ਹਟਿ ਜਾਵੈ॥੩੯॥ਜਾਨਨੋ ਰਿਦੈ ਨ ਹਟਨੋ[1] ਖਰਾਊ[2]। ਕਰ ਬਹੁ ਰਹਨੋ ਨ ਚਲਤਿ ਉਪਾਊ। ਪੀਰ ਪਾਇ ਹਿਰਦੇ ਪਛੁਤਾਨਾ। ਮਿਟਨੋ ਗਰਬ ਬਹੁ ਭਯੋ ਲਜਾਨਾ॥ ੪੦ ॥ ਦੋਹਰਾ ॥ ਹੋਇ ਦੀਨ ਆਵਤਿ ਭਯੋ ਜਹਿੰ ਬੇਦੀ ਕੁਲ ਦੀਪ। ਚਰਨ ਕਮਲ ਬੰਦਨ ਕਰੀ ਬੈਠਨੋ ਹੋਇ ਸਮੀਪ ॥ ੪੧ ॥ ਚੌਪਈ ॥ ਗੋਰਖ ਦੇਖਿ ਬਚਨ ਕੋ ਕਹੈ। 'ਇਉਂ ਕਰਿਵਾਏ ਬਿਨਾਂ ਨਾ ਰਹੈ। ਕਲੀਕਾਲ ਮੈਂ ਸ਼੍ਰੀ ਕਰਤਾਰਾ। ਨਾਮ ਜਪਾਵਨ ਹਿਤ ਤਨ ਧਾਰਾ॥੪੨॥ ਇਸਕੀ ਸਮਤਾ ਹੋਇ ਨ ਕੈਸੇ। ਬੰਦਨ ਕਰਹੁ ਭਲਾ ਹੁਇ ਜੈਸੇ।ਨੀਕੇ ਬਚਨ ਸੁਨੋ ਪੁਨ ਕਹੋ।ਤੱਤਗਯਾਨ ਕੋ ਉਰ ਮਹਿੰ ਲਹੋ' ॥ ੪੩ ॥ ਪੁਨ ਗੋਰਖ ਗੁਰ ਸੰਗਿ ਉਚਾਰਾ। 'ਕਲੀ ਕਾਲ ਮਹਿੰ ਕਯਾ ਵਰਤਾਰਾ ?'। ਬੈਠੇ ਸਭਿ ਹੀ ਸਿੱਧ ਸਮੀਪਾ। ਤਬ ਬੋਲੇ ਬੇਦੀ ਕੁਲ ਦੀਪਾ ॥ ੪੪ ॥

ਸਲੋਕੁ ਮਃ ੧

ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੋਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਦਿ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥ ੧ ॥ [ਵਾਰ ਆਸਾ

ਸਲੋਕੁ ਮਃ ੧ ॥

ਕਲਿਕਾਤੀ ਰਾਜੇ ਕਾਸਾਈ ਧਰਮੁ ਪੰਖਿ ਕਰਿ ਉਡਰਿਆ ॥ ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥ ਹਉ ਭਾਲਿ ਵਿਕੁੰਨੀ ਹੋਈ ॥ ਆਧੇਰੈ ਰਾਹੁ ਨ ਕੋਈ ॥ ਵਿਚਿ ਹਉਮੈ ਕਰਿ ਦੁਖੁ ਰੋਈ ॥ ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥੧॥ [ਮਾਝ ਵਾਰ

ਸਲੋਕੁ ਮਃ ੧ ॥ ਸਤੀ ਪਾਪੁ ਕਰਿ ਸਤੁ ਕਮਾਹਿ ॥ ਗੁਰ ਦੀਖਿਆ ਘਰਿ ਦੇਵਣ ਜਾਹਿ ॥ ਇਸਤਰੀ ਪੁਰਖੈ ਖਟਿਐ ਭਾਉ ॥ ਭਾਵੈ ਆਵਉ ਭਾਵੈ ਜਾਉ ॥ ਸਾਸਤੁ ਬੇਦੁ ਨ ਮਾਨੈ ਕੋਇ ॥ ਆਪੋ ਆਪੈ ਪੂਜਾ ਹੋਇ ॥ ਕਾਜੀ ਹੋਇਕੈ ਬਹੈ ਨਿਆਇ ॥ ਫੇਰੇ ਤਸਬੀ ਕਰੇ ਖੁਦਾਇ ॥ ਵਢੀ ਲੈਕੈ ਹਕੁ ਗਵਾਏ ॥ ਜੇਕੋ ਪੁਛੈ ਤਾ ਪੜਿ ਸੁਣਾਏ ॥ ਤੁਰਕ ਮੰਤ੍ਰੁ ਕਨਿ ਰਿਦੈ ਸਮਾਹਿ । ਲੋਕ ਮੁਹਾਵਹਿ ਚਾੜੋ ਖਾਹਿ ॥ ਚਉਕਾ ਦੇਕੇ ਸੁਚਾ ਹੋਇ ॥ ਐਸਾ ਹਿੰਦੂ ਵੇਖਹੁ ਕੋਇ ॥ ਜੋਗੀ ਗਿਰਹੀ ਜਟਾ ਬਿਭੂਤ ॥ ਆਗੈ ਪਾਛੈ ਰੋਵਹਿ ਪੂਤ ॥ ਜੋਗੁ ਨ ਪਾਇਆ ਜੁਗਤਿ ਗਵਾਈ ॥ ਕਿਤੁ ਕਾਰਣਿ ਸਿਰਿ ਛਾਈ ਪਾਈ ॥ ਨਾਨਕ ਕਲਿਕਾ ਏਹੁ ਪਰਵਾਣੁ ॥ ਆਪੇ ਆਖਣੁ ਆਪੇ ਜਾਣ ॥ ੧ ॥ ਰਾਮ: ਕਾਵ ਮ: ੧

[1]ਨਹੀਂ ਹਟਦੀ । [2]ਖੜਾਉਂ ।

ਚੌਪਈ ॥ ਪੁਨ ਗੁਰ ਸਿੱਧਿ ਗੋਸ਼ਟਿ ਕਰੀ। ਸਿੱਧਿਨ ਕੀ ਦੁਬਿਧਾ ਸਭਿ ਹਰੀ। ਪਦ ਪੰਕਜ ਪਰ ਬੰਦਨ ਕਰਿਹੀਂ। ਉਸਤਤਿ ਉਚਰਿ ਹਰਖ ਉਰ ਧਰਿਹੀਂ[1] ॥ ੪੫॥ ਲਖਜੋ–ਕਲੀ ਮਹਿ ਭਾ ਅਵਤਾਰਾ। ਧਰਨ ਕੀਨ ਤਨ ਸ਼੍ਰੀ ਕਰਤਾਰਾ। ਨਾਮ ਜਪਾਇ ਪ੍ਰਮਾਨ ਉਧਾਰੈ[2]। ਜਹਿੰ ਤਹਿੰ ਕੀਰਤਿ ਧਰਮ ਬਿਥਾਰੈਂ ॥੪੬॥ ਹੋਤਿ ਸਮਾਨ ਨ ਯਾਂਕੇ ਕੋਊ। ਗਤਿਦਾਯਕ ਸ਼ਰਧਾ ਧਰਿ ਜੋਊ। ਬਿਨੁ ਪ੍ਰਭੁ ਹਮੈਂ ਨ ਜੀਤ ਸਕਾਈ–। ਯਾਂਤੇ ਸਤਿ ਜਾਨਜੋ ਜਗਰਾਈ ॥੪੭ ॥ ਦੋਹਰਾ ॥ ਇਸਿ ਬਿਧਿ ਧਰੀ ਪ੍ਰਤੀਤ ਉਰ ਕਰਿ ਬੰਦਨ ਜਗਤੇਸ਼। ਬਿਦਾ ਸਿੱਧਿ ਹੋਏ ਸਰਬ ਕਹਿ 'ਆਦੇਸ਼ ਅਦੇਸ਼' ॥ ੪੮ ॥ ਚੌਪਈ॥ ਸਭਿ ਚਰਚਾ* ਜੋ ਬਰਨਨ ਕਰਿਹੌਂ। ਗ੍ਰੰਥ ਬਢਨ ਤੇ ਉਰ ਮਹਿੰ ਡਰਿਹੌਂ। ਬਹੁਰ ਨ ਪਾਰ ਸੁ ਪਾਯੋ ਜਾਈ॥ਸ਼੍ਰੀ ਗੁਰੁ ਜੋਤਿਕ[3] ਚਰਚਾ ਗਾਈ ॥ ੪੯ ॥ ਮੇਲਾ ਬਿਛੁਰਨ[4] ਲਗਜੋ ਬਹੋਰੀ। ਗਮਨੇ ਮਾਨਵ ਨਿਜ ਨਿਜ ਠੌਰੀ॥ਬਾਢੀ[5]ਬਾਲਕ ਪਗ ਲਪਟਾਯੋ॥ਆਰਣਸੁਤ ਕਰ[6] ਪ੍ਰਭੁ ਸਿਰ ਲਾਯੋ। 'ਮਿਲਿ ਜੋ ਤੁਮ ਗਤਿ ਪਾਵਹਿ' ਕਹਿਮੁਖ[7]ਸੱਤਿਨਾਮ ਤੁਮ ਕਹੁ ਸਭਿ ਮੈ ਲਖਿ[8] ॥੫੦॥ ਦੋਹਰਾ ॥ ਬਸਹੁ ਤਾਤ[9] ਨਿਜ ਤਾਤਨੀ[10] ਪਾਸ ਜਾਇ ਤੁਮ ਤਾਤ[11]॥ਬਹੁ ਨਰ ਕੋ ਭਵ[12] ਤਾਰਿ ਹੋ ਪੁਨਿ ਗਤਿ ਹੈ ਬੱਖਜਾਤ[13] ॥੫੧॥ ਚੌਪਈ॥ ਮਾਨਿ ਬਚਨ ਸ਼੍ਰੀ ਜਗਤੇਸ਼ੂਰ ਕੋ। ਗਦ ਗਦ ਹੈ ਤੁਰਿ ਪਾ[14] ਨਿਜ ਘਰ ਕੋ। ਕੇਤਿਕ ਸੇਵਕ ਸੰਗ ਸਿਧਾਰੇ। ਜਗ ਗੁਰ ਪ੍ਰਵਿਸ਼ੇ ਪੁਰਿ ਕਰਤਾਰੇ ॥ ੫੨ ॥ ਕਿਤਿਕ ਕਾਲ ਪ੍ਰਭੁ ਦੀਨ ਦਯਾਲਾ। ਰਹੇ ਤਹਾਂ, ਬੈਠਹਿੰ ਧ੍ਰਮਸਾਲਾ। ਹੋਤਿ ਕੀਰਤਨ ਨਿਸ ਦਿਨ ਪਾਸੂ। ਦਰਸਹਿ ਸੰਗਤਿ ਕਰਿ ਅਰਦਾਸੂ ॥ ੫੩ ॥ ਧਾਰਿ ਕਾਮਨਾ ਜੋ ਉਰ ਆਵਹਿ। ਦਰਸ਼ਨ ਕਰਤਜੋਂ ਸੋ ਸਭਿ ਪਾਵਹਿ। ਗ੍ਰਾਮ ਨਗਰ ਸਗਰੇ ਪੁਰਿ ਮਾਂਹੀ। ਲੇ ਸ਼੍ਰੀ ਨਾਨਕ ਨਾਮ ਸਰਾਹੀਂ[15]॥੫੪॥ ਸੁਨਿ ਕਰਿ ਮਾਲੋ ਸ਼ੇਖ ਪ੍ਰਸ਼ੰਸਾ। ਗਯੋ ਨਿਕਟਿ ਬੇਦਿਨ

[1]ਭਾਵ ਸਿੱਧ ਲੋਕ। [2]ਪੁਰਖਾਂ ਨੂੰ ਤਾਰਨਹਾਰੀ। [3]ਜਿਤਨੀ ਕੁ [4]ਉੱਜੜਨ। [5]ਤਿਖਾਣ ਦਾ। [6]ਹੱਥ ਕਮਲ। [7]ਮਿਲੇਗਾ ਜੋ ਤੈਨੂੰ (ਸੋ) ਮੁਕਤੀ ਪਾਵੇਗਾ। [8](ਤੇਰੇ) ਮੁਖੋਂ ਕਹਣ ਮਾਤ੍ਰ ਨਾਲ(ਅ)ਮੈਂ ਹੋਂ ਕਿਹਾ ਗੁਰੂ ਜੀ ਨੇ। [9]ਸਭ ਵਿਚ ਲਖ ਕੇ (ਵਜਾਪਕ ਵਾਹਿਗੁਰੂ)(ਅ) ਸਭਨਾਂ ਨੂੰ(ਪਰ) ਵੇਖਕੇ। [10]ਪਿਤਾ(ਤੇ)। [11]ਆਪਣੀ ਮਾਤਾ (ਦੇ ਪਾਸ)। [12]ਹੇ ਪੁੱਤ੍ਰ !। [13]ਸੰਸਾਰ ਤੋਂ। [14]ਪ੍ਰਗਟ ਹੀ ਮੁਕਤ ਹੋਇਗੀ। [15]ਚੱਲ ਪਿਆ। [16]ਸਲਾਹੁੰਦੇ ਹਨ। *ਭਾਈ ਗੁਰਦਾਸ ਜੀ ਨੇ ਬੀ ਇਸ ਗੋਸ਼ਟ ਦਾ ਸੰਖੇਪ ਆਪਣੀ ਪਹਿਲੀ ਵਾਰ ਵਿਚ ਦਿੱਤਾ ਹੈ। ਦੇਖੋ ਇਸ ਪੁਸਤਕ ਦਾ ਪੰਨਾ ੧੦੫੯ ਜਿਥੇ ਇਸ ਗੋਸ਼ਟ ਸੰਬੰਧੀ ਭਾਈ ਸਾਹਿਬ ਦੀਆਂ ਪਉੜੀਆਂ ਟੂਕ ਵਿਚ ਦਿਖਾਈਆਂ ਗਈਆਂ ਹਨ।

ਅਵਤੰਸ਼ਾ[1]। ਕਰਿ ਸਲਾਮ ਬੈਸਨੋ ਤਵ[2] ਪਾਸੂ। ਬੂਝਨ ਲਾਗਨੋ ਮਤਸਰ ਜਾਸੂ[3] ॥੫੫॥'ਹਿੰਦੂ ਬਡੇ ਕਿ ਤੁਰਕ ਬਤਾਵਹੁ। ਉੱਤਮ ਕਿਹ ਕੋ ਮਤੋ? ਸੁਨਾਵਹੁ। ਸ਼ੁਭ ਗਤਿ ਕੈਸੇ ਪ੍ਰਾਪਤਿ ਹੋਇ?ਤੁਮਰੀ ਉਸਤਤਿ ਕਹਿ ਸਭਿ ਕੋਇ' ॥ ੫੬ ॥ ਸੁਨਿਕੈ ਸ਼੍ਰੀ ਗੁਰ ਬਚਨ ਬਖਾਨੇ। 'ਇਸ ਬਿਧਿ ਬੂਝਹਿੰ ਜੇ ਅਨਜਾਨੇ। ਉਰ ਮਹਿੰ ਭਰਮ ਸੁਮਤਿ ਨਹਿੰ ਪਾਈ । ਦੈ ਪਖ ਹਿੰਦੂ ਤੁਰਕ ਦ੍ਰਿੜਾਈਂ ॥ ੫੭॥ ਤੱਤੁ ਵਸਤੁ ਕੋ ਜਾਨਹਿੰ ਨਾਂਹੀਂ । ਝਗਰੇ ਬਾਂਧੈ[4] ਦਾਵੇ ਮਾਂਹੀ। ਇਨ ਕੋ ਗਤਿ ਨਹਿੰ ਪ੍ਰਾਪਤਿ ਹੋਇ। ਜਮ ਕੋ ਡੰਡ ਸਹੈਂ ਨਿਤ ਸੋਇ'॥ ੫੮ ॥ ਸੁਨਤਿ ਗਯੋ ਜਰਿ[5] ਮਾਲੋ ਸ਼ੇਖਾ । ਬੋਲਨੋ ਜਿਹਕੋ ਅਨਖ[6] ਵਿਸ਼ੇਖਾ। 'ਹਿੰਦੂ ਤੁਰਕ ਨਹੀਂ ਜੇ ਕੋਈ। ਕਿਉਂ ਖ਼ੁਦਾਇ ਸਿਰਜੇ ਇਹ ਦੋਈ ? ॥ ੫੯ ॥ ਇਕ ਖ਼ੁਦਾਇ,ਇਕ ਸਿਮਰਹਿੰ ਰਾਮ* । ਪ੍ਰਿਥਕ[7] ਰਹਤਿ ਨਿਜ ਨਿਜ ਦੈ ਧਾਮ।ਪਸ਼ਚਮ ਮੁਖ ਇਕ ਪ੍ਰਾਚੀ ਕਰਿਹੀਂ । ਨਿਜ ਮਤ ਦੋਊ ਭਲੋ ਉਚਰਿਹੀਂ' ॥ ੬੦ ॥ ਸ਼੍ਰੀ ਨਾਨਕ ਪੁਨ ਬੈਨ ਬਖਾਨੇ। 'ਉੱਤਮ ਭਗਤਿ ਕਬੀਰ ਮਹਾਨੇ। ਸਭਿ ਤੇ ਮਹਿਮਾਂ ਤਿਨਿ ਅਧਿਕਾਈ। ਰਾਮ ਕਬੀਰ ਭੇਦ ਨਹਿੰ ਰਾਈ† ॥ ੬੧ ॥ ਤਿਸਨੈ ਦੋਨੋ ਕੋ ਸਮਝਾਵਾ। ਭਲੀ ਭਾਂਤਿ ਸੋਂ ਭਰਮ ਮਿਟਾਵਾ। ਜਗ ਮੈਂ ਜਨਮ ਤੁਰਕ ਘਰ ਭਯੋ। ਸੁਨਿ ਤੂੰ ਜਿਉਂ ਤਿਨਿ ਬਰਨਨ ਕਿਯੋ ॥੬੨॥ ਦੋਹਰਾ॥–ਇਕ ਮਾਟੀ ਇਕ ਨੈ ਕਰੇ ਏਕ ਜੋਤਿ ਸਭਿ ਮਾਂਹਿ। ਇਕ ਸੋ ਬਨਨੋ ਬਨਾਉ ਤਹਿੰ ਭਰਮਹੁ ਉਰ ਮਹਿੰ ਨਾਂਹਿ ॥ ੬੩ ॥ ਏਕੰਕਾਰ ਖੁਦਾਇ ਸੋ ਰਾਮ ਰਹੀਮ ਨ ਦੋਇ। ਭੂਲੇ ਬਾਂਧੈ ਪਾਖ ਜੋ ਜਨਮ ਮਰਨ ਮਹਿੰ ਸੋਇ ॥੬੪॥ ਚੌਪਈ॥ ਦੇਹਿ ਕੂਰ, ਕੂਰੇ[8] ਇਹੁ ਦਾਵੇ। ਹਿੰਦੂ ਤੁਰਕ ਮਨੈ ਜਿ ਮਨਾਵੇ। ਘਟ ਫੂਟੇ[9] ਕਨਾ ਨਾਮ ਕਹੋਗੇ। ਤਨ ਦਾਵੇ ਬਿਨੁ ਜਥੈ ਰਹੋਗੇ ॥੬੫॥ ਅਲਹਿ ਅਕਾਲ ਏਕ ਸ਼੍ਰੀ ਨਾਮੂ। ਦਾਵੇ ਕਰਹਿੰ ਪਖੰਡਨ ਧਾਮੂ[10]। ਜਗਤ ਝੂਠ

---

[1]ਬੇਦੀ ਕੁਲ ਦੇ ਭੂਖਣ। [2]ਤਦੋਂ। [3]ਈਰਖਾ ਸੀ ਜਿਸ ਨੂੰ। [4]ਬੰਨ੍ਹਦੇ ਹਨ। [5]ਸੜ। [6]ਗੁੱਸਾ। [7]ਵੱਖਰੇ ਵਖਰੇ। [8]ਝੂਠੇ। [9]ਮਰਣ ਤੇ। [10]ਭਾਵ ਪਖੰਡੀ, ਮੂਰਖ। *ਪਾਃ–ਨਾਮ।

†ਇਹ ਗਲ ਹਿੰਦਾਲੀਏ ਵਲੋਂ ਹੈ ਯਾ ਜੇ ਉਸ ਨਾਲ ਕੋਈ ਕਬੀਰ ਪੰਥੀ ਸੀ ਤਾਂ ਉਸ ਵਲੋਂ ਹੈ। ਸ਼੍ਰੀ ਗੁਰੂ ਜੀ ਦੇ ਮੂੰਹੋਂ ਕਬੀਰ ਜੀ ਨੂੰ ਵਡਾ ਅਖਵਾਣ ਦਾ ਜਤਨ ਹੈ, ਪਰ ਏਥੇ ਸਮਝ ਕਰ ਲੈਣੀ ਚਾਹੀਏ ਕਿ ਭਗਤਾਂ ਵਿਚੋਂ ਵੱਡਾ ਕਹਿ ਰਹੇ ਹਨ । ਆਪ ਗੁਰੂ ਜੀ 'ਗੋਬਿੰਦ ਰੂਪ' ਹਨ।

ਮਹਿੰ ਝੂਠੇ ਦਾਵੇ। ਦ੍ਰਿਸ਼ਟਿਮਾਨ ਸਭਿ ਹੀ ਬਿਨਸਾਵੈ[1]—॥ ੬੬ ॥ ਅਸ ਬਿਚਾਰ ਮਾਲੋ! ਉਰ ਕਰੀਐ। ਚਹਿੰ ਜਿ ਭਲਾ, ਭ੍ਰਮ ਕੋ ਪਰਹਰੀਐ[2]। ਕੁਮਤਿ ਬਿਦਾਰਨ[3] ਦਿਯ ਉਪਦੇਸ਼ਾ। ਕ੍ਰਿਪਾ ਦ੍ਰਿਸ਼ਟਿ ਦੇਖੀ ਜਗਤੇਸ਼ਾ ॥ ੬੭॥ਦੋਹਰਾ॥ ਦੰਭ ਕਦਨ[4] ਕੇ ਬਚਨ ਤੇ ਅਨਦ ਸਦਨ[5] ਸੁਨਿ ਬੈਨ। ਪਦ ਪੰਕਜ ਪਰ ਪਰਿ ਰਹਜੋ ਹਰਖਤਿ ਉਰ ਭੀ ਚੈਨ॥੬੮॥ ਚੌਪਈ॥ ਹੋਇ ਦੀਨ ਮਨ ਬਿਨੈ ਬਖਾਨੀ।[6]ਅਬ ਜਾਨੇ ਤੁਮ ਸ਼੍ਰੀਗੁਨਖਾਨੀ। ਭਯੋ ਮੁਰੀਦੰ[6] ਰਾਵਰ ਕੇਰਾ। ਬਚਨ ਸੁਨਤਿ ਭ੍ਰਮ ਮਿਟਿਗਜੋ ਮੇਰਾ ॥ ੬੯ ॥ ਹੋ ਖੁਦਾਇ ਮੂਰਤਿ ਧਰਿ ਆਏ। ਦਾਵੇ ਦ੍ਵੈਤ ਪਖੰਡ ਮਿਟਾਏ। ਅਬ ਤੁਮ ਪੀਰ ਭਏਹੋ ਮੇਰੇਉਪਜੀਸ਼ਾਂਤਿ ਦਰਸਕੋ ਹੈਰੇ॥੭੦॥ਮੁਰ ਉਰ ਨਭ[7]ਰਵਿਰੂਪ ਤੁਮਾਰਾ[8]। ਬਚਨ ਕਿਰਨ[9] ਯੁਤ[10] ਕਰਹੁ ਬਸਾਰਾ[11] । ਦਿਪੈ ਸਦੀਵ ਮੋਹ ਤਮ ਨਾਸ਼ੁ[12]।ਕਲਿਮਲ ਉਡ ਕੋ[13] ਮਿਟਹਿ ਪ੍ਰਕਾਸ਼ੁ॥੭੧॥ਦੋਹਰਾ॥ਪ੍ਰਸ਼ਨਕਹਉਂ ਇਕ ਔਰ ਮੁਝ ਜੋ ਖੁਦਾਇ ਦਰਗਾਹ। ਕੋ ਆਦਰ ਤਹਿੰ ਪਾਵਈ ਜਿਹ ਨਕਾਰ[14]ਕਿਤ ਨਾਂਹਿ॥੭੨॥ ਚੌਪਈ॥ ਤਿਹ ਕੇ ਲੱਛਨ ਮੁਝਹਿ ਸੁਨੱਈਏ। ਜਿਹਤੇ ਦਰਗਹਿ ਠਾਕ ਨ ਪੱਈਏ'।ਬਹੁਰੋ ਸ੍ਰੀਪ੍ਰਭੁ ਬਚਨਉਚਾਰੇ।[15]ਦ੍ਵੈਤੀ ਦਾਵੇ ਜਿਹ ਮਨ ਟਾਰੇ[15] ॥੭੩॥ ਭਾਣਾ ਵਾਹਿਗੁਰੂ ਕੋ ਮਾਨਜੋ।ਕਲਿ ਮਹਿੰ ਕੀਰਤਿ ਨਾਮ ਬਖਾਨਜੋ। ਤਿਨ ਕੋ ਆਦਰ ਸਰਬ ਸਥਾਨਾਂ।ਹਰਖ ਸ਼ੋਕ ਸਮ ਮਾਨ ਅਮਾਨਾ[16]॥੭੪॥ਨਹਿੰ ਨਕਾਰ[14] ਤਿਹਕੋ ਕਤ ਹੋਵਹਿ। ਸਾਚਿ ਰਤੇ ਸੋ ਸਾਚ ਬੁਗੋਵਹਿੰ[17]।ਕੋਮਲ ਹਿਰਦੇ ਪਰਉਪਕਾਰੀ। ਦੁਖ ਸੁਖ ਮਹਿੰ ਸਮ ਕਰਤਿ ਬਿਚਾਰੀ' ॥੭੫॥ ਦੋਹਰਾ ॥ ਸ਼੍ਰੀ ਗੁਰ ਕੋ ਉਪਦੇਸ਼ ਸੁਨਿ ਪੀਰ ਥਾਪਿ ਨਿਜ ਸੋਇ। ਭਯੋ ਮੁਰੀਦ ਅਧੀਨ ਹ੍ਵੈ ਰਿਦੇ ਪ੍ਰੇਮ ਮੈਂ ਹੋਇ ॥ ੭੬ ॥ ਚੌਪਈ॥ਕੇਤਿਕ ਦਜੋਸ ਰਹਜੋ ਪ੍ਰਭੁ ਪਾਸ਼ੁ।ਗਯੋ ਸ਼ੇਖ ਪੁਨ ਅਪਨ ਅਵਾਸੁ।

---

[1]ਨਾਸ਼ ਹੋ ਜਾਣਗੇ।[2]ਨਾਸ਼ ਕਰੋ। [3]ਖੋਟੀ ਮਤਿ ਦੂਰ ਕਰਨ ਹਿਤ। [4]ਦੰਭ ਕੱਟਨਹਾਰ। [5]ਅਨੰਦ ਦੇ ਘਰ—ਬਚਨਾਂ ਦਾ ਵਿਸ਼ੇਸ਼ਣ ਹੈ। (ਅ)ਬਚਨ ਸੁਣਕੇ ਅਨੰਦ ਦਾ ਘਰ ਬਣ ਗਿਆ। [6]ਸਿੱਖ। [7]ਮੇਰੇ ਹਿਰਦੇ ਰੂਪੀ ਅਕਾਸ਼ ਵਿਖੇ। [8]ਸੂਰਜ ਰੂਪੀ ਆਪ ਦਾ ਰੂਪ ਹੈ। [9]ਬਚਨਾਂ ਰੂਪੀ ਕਿਰਨਾਂ ਹਨ। [10]ਸਹਤ। [11]ਵਾਸਾ ਕਰੋ। [12]ਮੋਹ ਰੂਪੀ ਅਨ੍ਹੇਰੇ ਨੂੰ ਨਾਸ਼ ਕਰਨ ਵਾਲਾ । [13]ਪਾਪਾਂ ਰੂਪੀ ਭਾਰਿਆਂ ਦਾ। [14]ਨਿਰਾਦਰ, ਨਾਂਹ। [15]ਜਿਨ੍ਹੇ ਮਨ ਤੋਂ ਦੂਰ ਕੀਤੇ ਹਨ। [16]ਆਦਰ ਨਿਰਾਦਰ। [17]ਕਹਿੰਦੇ ਹਨ ।

ਰਿਦੇ ਧਰੋ ਸ਼੍ਰੀ ਨਾਨਕ ਧਯਾਨ॥ਬੈਠੇ ਜਹਿੰ ਨੁਤਿ[1] ਕਰਹਿ ਬਖਾਨਾ॥੭੭॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਮਾਲੋ ਸ਼ੇਖ ਪ੍ਰਸੰਗ' ਬਰਨਨੰ ਨਾਮ ਚਾਲੀਸਮੋ ਅਧਜਾਯ ॥ ੪੦ ॥

੪੧. [ਦਸਮ ਗੁਰ ਮੰਗਲ। ਉਬਾਰੇ ਖਾਨ, ਅਦੂਹਮਾਨ]

ਦੋਹਰਾ—ਗੁਰੂ ਗੋਬਿੰਦ ਸਿੰਘ ਸਿਮਰ ਨਿਤ ਅਪਰ ਨ ਜਾਂਹਿ ਸਮਾਨ।
ਜਿਯਤਿ ਰਾਜ ਸੁਖ ਸਰਬਦਾ ਮਰਤਿ ਮੁਕਤਿ ਦੇਂ ਦਾਨ ॥੧॥

{ ਅਪਰ=ਹੋਰ। ਜਿਯਤਿ=ਜੀਉਂਦਿਆਂ।
ਰਾਜ ਸੁਖ=ਐਸ਼੍ਵਰਜ ਦਾ ਸੁਖ, (ਅ) ਸਿਰ ਸੁਖਾਂ ਦੇ ਸੁਖ, ਵੱਡਾ ਸੁਖ।
ਸਰਬਦਾ=ਸਦਾ, ਹਮੇਸ਼ਾਂ। }

ਅਰਥ—ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਦਾ ਸਿਮਰ ਜਿਨ੍ਹਾਂ ਦੇ ਤੁੱਲ ਹੋਰ ਕੋਈ ਨਹੀਂ, ਜੋ ਜੀਉਂਦਿਆਂ ਸਰਬਦਾ ਐਸ਼੍ਵਰਜ ਦਾ ਸੁਖ (ਦੇਂਦੇ) ਤੇ ਮਰਿਆਂ ਮੁਕਤੀ ਦਾ ਦਾਨ ਦਿੰਦੇ ਹਨ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ਼੍ਰੀ ਅੰਗਦ ਸੁਨਿ ਕਥਾ ਮਹਾਨਾ। ਮਾਲੋ ਮੀਤ ਹੁਤੋ ਇਕ ਖਾਨਾ। ਸੋ ਜਬਿ ਮਿਲਿਨ ਹੇਤ ਢਿਗ ਆਵਾ। ਕਰਿਕੈ ਹਰਖ 'ਸਲਾਮ' ਅਲਾਵਾ ॥ ੨ ॥ ਬੈਠਨੋ ਨਿਕਟ ਧਰੈ ਅਨੁਰਾਗਾ। ਤਬਿ ਗੁਰ ਕੇ ਗੁਨ ਗਾਵਨ ਲਾਗਾ। 'ਸੁਨਹੁ ਉਬਾਰੇਖਾਂ ਜੁ ਖ਼ੁਦਾਇ। ਨਾਨਕ ਨਾਮ ਕਹਾਯੋ ਆਇ ॥ ੩ ॥ ਜਿਹ[2] ਗੁਨ ਨਾਗਰਾਜ[3] ਨਿਤ ਗਾਵਤਿ। ਤੱਦਪਿ ਨਹੀਂ ਪਾਰ ਕੋ ਪਾਵਤਿ। ਸੋ ਕੈਸੇ ਮੈਂ ਮੁਖ ਤੇ ਭਾਖੋਂ।ਸਦਾ ਨਾਮਕੋ ਉਰ ਮਹਿੰ ਰਾਖੋਂ॥੪॥ ਤੁਮ ਅਬ ਜਾਹੁ ਦਰਸ ਕੋ ਕਰੀਏ। ਉਰ ਕੋ ਸਰਬ ਭਰਮ ਪਰਹਰੀਏ'।ਅਸ ਸੁਨਿ ਸ਼੍ਰੀ ਗੁਰ ਕੇਰ ਪ੍ਰਸ਼ੰਸ਼ੂ। ਤੁਰਨ ਚਲਨੋ ਖਾਨ ਜਿਸ ਬੰਸੂ[4]॥੫॥ ਆਇ 'ਸਲਾਮਾਲੇਕਮ'ਕਰਿਕੈ। ਬੈਠਨੋ ਨਿਕਟਿ ਹਰਖ ਉਰ ਭਰਿਕੈ।ਕਹਨੋ'ਬਡੋ ਮਤਿ ਹਿੰਦੂ ਤੁਰਕਾ।ਉਚਰਹੁ ਤਪਾ ਭੇਦ ਨਿਜ* ਉਰ ਕਾ'॥੬॥ ਸ਼੍ਰੀ ਗੁਰ ਭਨਿਓ 'ਪਖ ਜੋ ਦੋਊ। ਚਾਰ ਦਿਵਸ ਕੇ ਜਾਨਹੁ ਸੋਊ। ਦੇਹਿ ਮ੍ਰਿਤਕ ਮਾਟੀ ਰਲਿ ਜਾਹਿ। ਮੂਰਖ ਬਾਦਹਿੰ[5] ਜਨਮ ਗਵਾਹਿੰ ॥ ੭ ॥ ਦੋਹਰਾ ॥ ਭੂਲੇ ਮਗ ਪਾਵਹਿੰ ਨਹੀਂ ਜਾਇੰ ਨਿਰੇਪਦ[6] ਸੋਇ। ਸੁਖ ਪ੍ਰਾਪਤਿ ਤਿਨ ਹੋਤਿ ਹੈ ਮਾਨਤਿ ਆਇਸੁ[7] ਜੋਇ॥੮॥ਚੌਪਈ॥ਪ੍ਰੇਮ ਭਗਤਿ

[1]ਉਸਤਤੀ। [2]ਜਿਸ ਦੇ। [3]ਸ਼ੇਸ਼ਨਾਗ। [4]ਪਠਾਨ ਜਿਸ ਦੀ ਜਾਤ ਸੀ। [5]ਬਿਅਰਥ। [6]ਨਰਕ ਨੂੰ। [7]ਆਗਿਆ (ਰੱਬ ਦੀ)। *ਪਾਃ—ਸਭ।

ਕੀਰਤਿ ਗੁਨ ਗਾਵਤਿ।ਸੋ ਜਗ ਮਹਿੰ ਨਹਿੰ ਆਵਤਿ ਜਾਵਤਿ। ਬੈਦਾ ਹੋਇ ਬੈਦਗੀ ਕਰੈ। ਭੂਖਨ ਨਾਮ ਕੰਠ ਮਹਿੰ ਧਰੈ॥੯॥ ਬੁਜਰਕ[1] ਸੰਗਤਿ ਸਮਾਂ ਬਿਤਾਵੈ।ਦਿਲ ਤੇ ਦਾਵਾ ਦੂਰਿ ਗਵਾਵੈ। ਸਿਰਜੇ ਇਕਸਮ ਸਿਰਜਨਹਾਰੂ। ਬਾਂਧਹਿੰ ਦਾਵੇ ਕੂਰ ਗਵਾਰੂ[2]॥ ੧੦॥ ਕਰਤਿ ਬਾਦ[3] ਦੋਊ ਖਪਿ ਜਾਇੰ। ਬਿਨ ਮਗ ਪਾਏ ਨਰਕ ਸਿਧਾਇੰ। ਭਰਮੇ ਭੂਲੇ ਆਵਹਿੰ ਜਾਈ। ਸਤਿਗੁਰ ਮਿਲੈ ਤੰ ਦੇਹਿੰ ਬਤਾਈ' ॥ ੧੧ ॥ ਦੋਹਰਾ ॥ ਸੁਨਤਿ ਉਬਾਰੇ ਖਾਂਨ ਕੋ ਪ੍ਰੇਮ ਭਯੋ ਮਨ ਆਇ। ਕਹੈ 'ਤਪਾ ਜੀ ! ਚਰਨ ਨਿਜ ਮੋਕੋ ਦਰਸ ਦਿਖਾਇ ॥ ੧੨ ॥ ਚੌਪਈ ॥ ਜੈਸਾ ਸ਼੍ਰਵਨ ਮੁਨਯੋ ਮੈਂ ਤੁਮਤੇ। ਤੈਸੇ ਦਰਸ ਭਯੋ ਬਿਨ ਭ੍ਰਮ ਕੋ[4]। ਮੋਰ ਮਨੋਰਥ ਪੂਰਹੁ ਸ੍ਵਾਮੀ। ਕਰਹੁ ਕ੍ਰਿਤਾਰਥ ਅੰਤਰਜਾਮੀ!' ॥੧੩॥ ਆਸਨ ਕਰ ਆਸੀਨ[5] ਸ਼੍ਰੀ ਨਾਨਕ। ਸਭਿ ਸਰੀਰ ਪਰ ਬਸਤ੍ਰ ਸੁ ਤਾਨਕ[6]। ਸੁਨੀ ਬਿਨੈ ਕਰੁਨਾ ਨਿਧਿ ਜਬਿਹੀ।ਨਿਜ ਪਗ ਬਹਿਰ ਨਿਕਾਸੇ ਤਬਿਹੀ॥੧੪॥ਜਿਨ ਕੋ ਮੁਨਿ ਜਨਿ ਧਯਾਨ ਧਰਤਿ ਹੈਂ। ਸੁਰ ਸੁਰਿੰਦ ਜਿੰਹ[7] ਨਮੋ ਕਰਤਿ ਹੈਂ। ਸਿਖ ਸੇਵਕ ਜਿਹ[8] ਅਨਿਕ. ਉਧਾਰੇ। ਕਵਿ ਤਿਨ ਪਰ ਜਾਵਤਿ ਬਲਿਹਾਰੇ॥੧੫॥ਦੋਹਰਾ॥ਮਗਨ ਪ੍ਰੇਮ ਮੈਂ ਹੋਇ ਕਰਿ ਤਬੈ ਉਚਾਰੇ ਖਾਨ। ਸਿਰ ਧਰਿ ਜਾਨਯੋ ਸਫਲ ਨਿਜ ਚਰਨ ਗਹੇ ਨਿਜ ਪਾਨ ॥ ੧੬॥ ਚੌਪਈ ॥ ਲੋਚਨ ਮੁਖ ਪਰ ਨਿਜ ਕਰ ਦੋਊ। ਫੇਰਤਿ ਭਾ ਹਰਖਤਿ ਉਰ ਸੋਊ। ਬਾਰ ਬਾਰ ਜੁਗ ਚੂਮਨ ਕਰਿਹੀ। ਮਾਨਹੁ ਮਹਾਂ ਮੋਹ ਕੋ ਦਰਿਹੀ[9] ॥੧੭॥ ਨਿਜ ਸਰੂਪ ਕੀ ਲਖਤਾ ਹੋਈ। ਨਾਸਯੋ ਹੁਤੋ ਭਰਮ ਉਰ ਜੋਈ। ਧਰਿ ਕੈ ਸ਼ਰਧਾ ਭਯੋ ਨਿਹਾਲਾ। ਭਵ ਬੰਧਨ ਛੂਟੇ ਜਮਜਾਲਾ॥੧੮॥ਭੁਜੰਗ ਛੰਦ॥ ਘਟੀ ਚਾਰ ਬੈਸਯੋ ਕਹੈ ਯੌਂ ਉਬਾਰਾ। 'ਭਯੋ ਆਜ ਮੋਕੋ ਮੁਕੰਦੀ[10] ਦਿਦਾਰਾ।ਰਿਦੇ ਸ਼ਾਂਤਿਪਾਈ ਗਯੋ ਮੋਹਦੂਰੰ।ਦੁਖੰ ਨਾਸ਼ ਕਾਰੀ ਤੁਹੀ ਰੂਪਰੂਰੰ ॥੧੯॥ ਸ੍ਰੈਯਾ ॥ ਆਇਸੁ ਦੇਹੁ ਅਬੈ ਮੁਝ ਕੋ ਨਿਜ ਧਾਮ ਕੋ ਜਾਇ ਬਹੋਰ[11] ਸੁ ਆਊਂ। ਦੀਨ ਦਇਆਲ ਕਰੋ ਕਰੁਨਾ ਉਰ ਰਾਵਰਿ ਧਯਾਨ ਨਹੀਂ ਬਿਸਰਾਊਂ। ਹੋ ਜਗ ਕੇ ਕਰਤਾ ਹਰਤਾ[12], ਨਿਜ ਨਾਮ ਦਿਜੈ ਗਰ ਭੂਖਨ

[1]ਸੰਤਾਂ ਦੀ। [2]ਮੂਰਖ ਲੋਕ। [3]ਝਗੜਾ। [4]ਆਨੰਦ ਸਰੂਪ। [5]ਬੈਠੇ ਸਨ। [6]ਤਾਣਕੇ ਨਾਲ ਬੁੱਕਲ ਮਾਰਕੇ। [7]ਦੇਵਤੇ ਤੇ ਇੰਦ੍ਰ (ਜਿਨ੍ਹਾਂ ਨੂੰ)। [8]ਜਿਨ੍ਹਾਂ ਨੇ। [9]ਦਲ ਰਿਹਾ ਹੈ। ਇਸ ਵਿਚ ਕਟਾਖਜ ਹੈ ਕਿ ਚਰਨਾਂ ਦਾ ਪ੍ਰੇਮ ਮੋਹ ਨੂੰ ਕੱਟਦਾ ਹੈ, ਤਜਾਗ ਤੇ ਤਪੱਸਜਾ ਮੋਹ ਨੂੰ ਨਹੀਂ ਕੱਟਦੇ। [10]ਮੁਕਤੀ ਦਾਤੇ ਦਾ। [11]ਫਿਰ। [12]ਰਚਨ ਵਾਲੇ ਤੇ ਨਾਸ਼ ਕਰਨ ਵਾਲੇ।

ਪਾਊਂ। ਦੇਖਿਦਿਦਾਰ ਨਿਹਾਲਭਯੋ ਅਬ ਲੀਏਰਜਾਇ ਬਿਨਾ ਨ ਸਿਧਾਊ:" ॥ ੨੦ ॥ ਭੁਜੰਗ ਪ੍ਰਯਾਤ ਛੰਦ ॥ ਗੁਰੂ ਜੀ ਕਹਯੋ 'ਤੁਮਾਰ ਹੋਯੋ ਅਹਾਰਾ । ਕਰੋ ਖਾਵਨੋ ਫੇਰ ਜੱਯੋ ਉਬਾਰਾ ! । ਨਿਰੰਕਾਰ ਕੀਨੀ ਦਯਾ ਤੋਰ ਹੂੰ ਪੈ। ਬੰਧਨੋ ਬੰਧ ਛੂਟਨੋ ਤਰਨੋ ਮੋਹ ਹੂੰਪੈ[1]' ॥ ੨੧ ॥ ਦੋਹਰਾ ॥ ਕਹੋ ਉਬਾਰਾ, 'ਤਪਾ ਜੀ ! ਜਹਿੰ ਤਹਿੰ ਸਰਬ ਅਹਾਰ। ਜਾਚਕ ਜਗ ਜਾਚੈ[2] ਸਰਬ ਏਕ ਤੁਹੀ ਦਾਤਾਰ॥੨੨॥ ਤੋਟਕ ਛੰਦ॥ ਅਬ ਆਇਸੁ ਦੇਹੁ ਚਲੈਂ ਸਦਨਾ। ਪੁਨਿ ਤੂਰਨ ਆਨ ਪਿਖੌਂ ਬਦਨਾ[3]। ਕਹਿ ਲੀਨ ਖੁਸ਼ੀ ਨਿਜ ਧਾਮ ਗਯੋ। ਉਰ ਸ਼੍ਰੀ ਗੁਰ ਕੋ ਜਸੁ ਧਾਰਿ ਲਯੋ ॥ ੨੩ ॥ ਸ੍ਵੈਯਾ ॥ ਏਕ ਫਕੀਰ ਸੁ ਅੱਦ੍-ਹਮਾਨ* ਮਿਲਨੋ ਤਿਹ ਕੋ ਤਬ ਜਾਇ ਉਬਾਰਾ। ਹੈ ਜਿਸ ਕੀ ਜਗ ਮੈਂ ਮਨਤਾ ਬਹੁ, ਜਾਇ ਸਮੀਪ 'ਸਲਾਮ' ਉਚਾਰਾ। ਸ਼੍ਰੀ ਗੁਰ ਕੇ ਗੁਨ ਭਾਖਤਿ ਭਾ ਪੁਨਿ 'ਬੀਚ ਕਲੀ ਪ੍ਰਗਟਨੋ ਅਵਤਾਰਾ। ਜਾਂਹਿ ਦਿਦਾਰ[4] ਅਘੀ ਗਤਿ ਪਾਵਹਿਂ ਜੈਸੋ ਸੁਨਨੋ ਹਮ ਤੈਸੋ ਨਿਹਾਰਾ' ॥ ੨੪ ॥ ਤੋਟਕ ਛੰਦ ॥ ਸੁਨਿਕੈ ਗੁਨ ਸ਼ੇਖ ਸੁ ਕ੍ਰੋਧ ਭਯੋ। ਜਸ ਸ਼੍ਰੀ ਗੁਰ ਬੈਨ੍ਹਿ† ਤਪਾਇ[6] ਦਯੋ। ਬਿਰਹੀ[5] ਜਿਵ ਜੌਨ੍ਹ ਦੁਖਾਤੁਰ ਕੋ[6]। ਧਰਿ ਈਰਖ ਕੋ ਬਚ ਬੋਲਤਿ ਸੋ ॥ ੨੫ ॥ ਸੋਰਠਾ ॥ 'ਕੌ ਹੈ ਹਿੰਦੁ ਪਲੀਤ' ਜਿਸ ਕੇ ਗੁਨ ਤੂੰ ਕਹਿਤਿ ਹੈਂ । ਭਯੋ ਜਾਂਹਿ ਕੋ ਮੀਤ ਹੌਂ ਸੁ ਉਠਾਵੌਂ ਦੂਰ ਕਰਿ' ॥ ੨੬ ॥ ਭੁਜੰਗ ਪ੍ਰਯਾਤ ਛੰਦ ॥ ਉਬਾਰਾ ਕਹੈ 'ਕਾਹਿ ਦੇਵੋ ਉਠਾਈ । ਧਰੀ ਦੇਹਿ ਅੱਲਾਹ ਪਾਕੈ[7] ਬਨਾਈ । ਬਿਲੋਕੌਂ ਨ[8] ਕੋਊ ਜੁ ਤਾਂਕੇ ਸਮਾਨੰ। ਤਿਸੈ ਤੂੰ ਉਠਾਵੈਂ ਨ ਜਾਨੈਂ ਅਜਾਨੰ[10]' ॥੨੭॥ ਨਰਾਜ ਛੰਦ ॥ ਜੁ ਸ਼ਾਹ ਅਦ੍ਮਾਨਫੇਰ ਬੈਨ ਕੋ ਬਖਾਨਿਆ । 'ਅਜਾਨ ਮੂਢ ਮੱਤਿ ਤੂੰ ਜਿ ਹਿੰਦੁ ਕੋ ਪ੍ਰਮਾਨਿਆ[11]। ਖੁਦਾਇ ਸੋ ਬਨਾਇਕੈ ਸੁਨਾਇ ਪਾਸ ਮੋਰਿਆ । ਸੁਨੇ ਸੁ ਹਾਸ ਆਵਈ ਅਮਾਨ[12] ਵਾਕ ਤੋਰਿਆ ॥ ੨੮ ॥ ਉਠਾਇ ਦੂਰ ਮੈਂ ਕਰੌਂ ਬਿਲੋਕਿ ਆਪ ਲੀਜੀਏ । ਇਤੀ ਤਰੀਫ ਹਿੰਦੁ ਕੀ ਬਹੋਰ ਨਾ ਭਨੀਜੀਏ। ਇਮਾਨ ਤਜਾਗ ਆਪਨੋ ਕੁਬੋਲ ਬੋਲ ਤੈਂ ਕਹੇ । ਨ ਔਰ ਪਾਸ ਭਾਖਿਯੋ ਰਜ਼ਾਇ

---

[1]ਮੋਹ ਹੀ ਨੂੰ (ਤੂੰ) ਤਰ ਲਿਆ ਹੈ । [2]ਮੰਗਦਾ ਹੈ । [3]ਜਿਸਦਾ ਦੀਦਾਰ ਪਾਕੇ। [4]ਗੁਰੂ ਜੀ ਦੇ ਜਸ (ਰੂਪੀ) ਅਗਨਿ ਨੇ ਤਪਾ ਦਿੱਤਾ [ਸੰਸ:, ਵੰਨ੍ਹਿ:] । [5]ਬਿਰਹਣੀ। [6]ਦੁਖਾਤਰ ਬਿਰਹਣੀ ਨੂੰ ਜਿਵੇਂ ਚਾਂਦਨੀ (ਤਪਾਉਂਦੀ ਹੈ)। [7]ਅਪਵਿੱਤ੍ਰ । [8]ਪਵਿੱਤ੍ਰ । [9]ਮੈਂ ਨਹੀਂ ਵੇਖਦਾ। [10]ਹੇ ਅਵਾਣ। [11]ਮੰਨਦਾ ਹੈਂ। [12]ਨਾ ਮੰਨਣ ਜੋਗ। *ਪੂਰਾ ਨਾਮ ਹੈ-ਅਬਦੁਲ ਰਹਿਮਾਨ । †ਪਾ:-ਮੰਨ=ਮਾਨ ਨੂੰ ।

ਮਾਨ ਮੋ ਅਹੈ[1]’ ॥ ੨੯ ॥ ਦੋਹਰਾ ॥ ਬੈਨ ਉਬਾਰੇਖਾਂ ਕਹਜੋ ‘ਹਿੰਦੂ ਤੁਰਕ ਨ ਸੋਇ। ਕਿਸਹਿ ਉਠਾਵਹੁ ਸ਼ੇਖ ਜੀ ! ਆਪ ਖ਼ੁਦਾਇ ਜਿ ਹੋਇ ॥੩੦॥ ਚੌਪਈ ॥ ਕਰਿਕੈ ਸਮਝ ਆਪ ਮਨ ਮਾਂਹੀ। ਬੋਲਹੁ ਬਚਨ ਅਪਰ ਜਿਉਂ ਨਾਂਹੀ[2]। ਲੱਜਿਤ ਹੋਵਹੁ ਗੇ ਪਸ਼ਚਾਤੀ। ਮਿਲਹਿੰ ਜਬਹਿ ਨਹਿੰ ਆਵਹਿ ਬਾਤੀ ॥ ੩੧ ॥ ਨਿਜ ਸਮ ਹੋਇ ਜਿ ਮਤਸਰ[3] ਕੀਜੈ। ਬਡਾ ਹੋਇ ਤੌ ਬਿਨੈ ਭਨੀਜੈ। ਭਲੀ ਬਾਤ ਇਸ ਬਿਧਿ ਮਨ ਜਾਨਿ’।ਅਸ ਕਹਿ ਤੁਸ਼ਨਿ ਕੀਨੀ ਖ਼ਾਨ[4] ॥ ੩੨ ॥ ਦੋਹਰਾ ॥ ਰਿਸ ਸੋਂ ਰਿਦਾ ਜਰਾਵਈ[5] ਚਲੈ ਨ ਤਿਹ ਬਸ ਕੋਇ। ਸ਼੍ਰੀ ਗੁਰ ਕੀ ਉਸਤਤਿ ਅਧਿਕ ਜਰੀ[6] ਜਾਇ ਨਹਿੰ ਸੋਇ’ ॥ ੩੩ ॥ ਚੌਪਈ ॥ ਨਿਜ ਘਰ ਰਹਜੋ ਉਬਾਰੇਖਾਨਾ।ਅੰਨਖਾਇ ਨਿਸ ਕਿਯ ਗੁਜ਼ਰਾਨਾ। ਭੋਰ ਭਈ ਤੇ ਭਯੋ ਤਯਾਰੂ। ਖੋੜਸ[7] ਗਜ ਲੇ ਅੰਬਰ-ਚਾਰੂ[8] ॥ ੩੪ ॥ ਅਹੈ ਬਾਫਤਾ ਜੋ ਬਹੁ ਮੋਲਾ । ਗਮਨਜੋ ਗੁਰ ਢਿਗ ਰਿਦੇ ਅਮੋਲਾ*।ਜਾਇ ਅਗਾਰੀ ਧਰਿਕੈ ਸੋਊ।ਹਾਥਨ ਬਿਖੈ ਗਹੇਪਗ ਦੋਊ॥੩੫॥ ਦੀਨ ਹੋਇ ਕਰਿ ਗ੍ਰੀਵ ਨਿਵਾਈ।ਪਦ ਕੀ ਰਜ[9] ਨਿਜ ਮਸਤਕ ਲਾਈ। ਸਰਬ ਬਦਨ ਪਰ ਪੁਨ ਕਰਫੇਰਤਿ।ਸਨਮੁਖ ਬੈਠਿਦਰਸਕੋ ਹੇਰਤਿ।੩੬। ਦੋਹਰਾ ॥ ਸ਼੍ਰੀ ਗੁਰ ਬੋਲੇ ‘ਖਾਨ ਜੀ ! ਕਰਿਹੀ ਭਲਾ ਖ਼ੁਦਾਇ। ਨਾਮ ਦਾਨ ਬਖਸ਼ਹਿ ਤੁਮਹਿੰ ਮੋਹ ਮਨੋਜ[10] ਮਿਟਾਇ॥੩੭॥ ਚੌਪਈ ॥ ਹਮ ਕੋ ਉਚਿਤ ਨ ਐਸੇ ਚੀਰ।ਨਿਪਪਹਿਰੈਂ,ਹਮ ਅਹੈਂ ਫਕੀਰ।ਪਹੁੰਚਜੋ ਹਮੈਂ ਜੁਆਨਜੋ[11] ਤੋਹੀ। ਅਸ ਪੋਸ਼ਿਸ਼ ਭੂਪਤਿ ਕੋ ਸੋਹੀ ॥ ੩੮ ॥ ਭਯੋ ਸੰਪੂਰਨ ਤੁਮ ਕੋ ਭਾਇ[12]। ਬਖ਼ਸ਼ ਲਏ ਹੋ ਆਪ ਖ਼ੁਦਾਇ[13]। ਇਉਂ ਸੁਨਿ ਬੋਲਜੋ ਤਬੈ ਉਬਾਰ।‘ਬਖ਼ਸ਼ੋ ਕਿਧੌਂ ਚਹੋ ਤੁਮ ਮਾਰ। ੩੯ ॥ਜੋ ਬਖ਼ਸ਼ਹੁ ਤੋ ਤਨ ਪਰ ਲੀਜੈ।ਮਾਰਤਿ ਮੋਹਿ ਜਿ ਫੇਰਨ[14] ਕੀਜੈ’।ਦੇਖਜੋ ਜਬੈ ਪ੍ਰੇਮ ਅਧਿਕਾਯਾ[15]। ਕਰਿ ਆਇਸੁਇਕ ਦਾਸਪਠਾਯਾ[16]॥੪੦॥‘ਆਨਹੁਸੀਵਨਹਾਰ[17]ਬੁਲਾਈ। ਜਿਸ ਬਿਧਿ ਹੋਇ ਖ਼ਾਨ ਹਰਖਾਈ[18]।ਕਰਨ ਉਚਿਤ ਹੈ ਭਾਉ ਸੰਪੂਰਨ’। ਗਯੋ ਸਿਖਿ ਸੋ ਆਨਜੋ ਤੂਰਨ ॥ ੪੧ ॥ ਦੀਨ ਸੁ ਬਸਤਰ ਤਾਂਕੇ ਆਗੂ।

---

[1]ਹੁਕਮ ਮੰਨ ਮੇਰਾ (ਇਹ) ਹੈ। [2]ਹੋਰਨਾਂ ਵਰਗਾ (ਗੁਰੂ) ਨਹੀਂ ਹੈ। [3]ਈਰਖਾ। [4]ਖਾਂ ਨੇ। [5]ਸਾੜਦਾ ਹੈ। [6]ਸਹਾਰੀ। [7]ਉਸ ਤੋਂ। [8]ਸੋਲਾਂ। [9]ਬਸਤ੍ਰ ਸੁਹਣਾ। [10]ਧੂੜ । [11]ਮੋਹ ਤੇ ਕਾਮ ਭਾਵ ਮਾੜੇ ਕਰਮ। [12]ਝੁਕਾਂਦਾ। [13]ਤੇਰਾ ਪ੍ਰੇਮ। [14]ਖ਼ੁਦਾ ਨੇ ਆਪ। [15]ਮੋੜਨਾ। [16]ਬਹੁਤਾ, [17]ਭੇਜਿਆ। [18]ਦਰਜੀ। [19]ਅਨੰਦ ਪ੍ਰਸੰਨ ਹੋਵੇ। *ਪਾ:—ਅਡੋਲਾ।

ਸੀਵਨਹਾਰ ਮਿਨਨ ਤਬ ਲਾਗ੍ਯੋ ਬਹੁ ਸੁਖਮ ਜਿਹ ਸੁਤ ਸੁਹਾਵਹਿ। ਸੈ ਮੈਂ ਸੋਲਾਸਯਾ[1] ਕਹਾਵਹਿ॥੪੨॥ਦੋਹਰਾ॥'ਜੋ ਤੁਮ ਭਾਖੋ ਤਯਾ ਜੀ* ਤੈਸੋ ਰੁਚਿਰ ਬਨਾਇ'। 'ਦੋਇ ਬਨੈ ਸੰਬਯਾਨ[2] ਇਸ' ਸ੍ਰੀ ਗੁਰ ਦਏ ਬਤਾਇ॥ ੪੩॥ ਚੌਪਈ॥ ਮਾਨ ਬਚਨ ਤਬ ਸੀਵਨਹਾਰਾ।ਦੋ ਸੰਬਯਾਨ[3] ਬਨਾਏ ਚਾਰਾ[4]।ਤਨ ਪਰ ਪੁਨ ਸ੍ਰੀ ਨਾਨਕ ਲੀਨੋ। ਜਿਨ ਬਹੁ ਦਾਸਨ ਕੋ ਗਤਿ ਦੀਨੋ॥ ੪੪॥ ਦੇਖਿ ਰੁਚਿਰ[5] ਛਬਿ ਤਬੈ ਉਬਾਰਾ। ਉਰ ਹਰਖਤਿ ਹ੍ਵੈ ਬਚਨ ਉਚਾਰਾ। 'ਨਿਜ ਸਮਾਨ ਕੋ ਲਖੋਂ ਨ ਆਨਾ। ਜਾਨਿ ਆਪਨੇ ਭਾਗ ਮਹਾਨਾ॥੪੫॥ ਸਰਬ ਜਗਤਪਤਿ ਮਹਤ ਉਦਾਰਾ[6]। ਜੋ ਜੜ੍ਹ ਜੰਗਮ ਕੋਰਿ ਦਤਾਰਾ। ਤਾਂਕੀ ਸੇਵ ਭਈ ਮੁਝ ਹਾਥਾ। ਕ੍ਰਿੱਤ ਕ੍ਰਿੱਤ[7] ਮੈ ਭਯੋ ਸਨਾਥਾ[8]'॥ ੪੬॥ ਦੋਹਰਾ॥ ਅੰਤਰਜਾਮੀ ਬਚ ਕਹੇ 'ਸੁਧਿ ਦਿਹੁ ਅਦ੍ਰਹਮਾਨ!। ਹਮ ਸੋਂ ਕੈਸੇ ਰੋਸ ਕਰਿ ਕੀਨੇ ਬਚਨ ਬਖਾਨ'॥੪੭॥ ਚੌਪਈ॥ ਅਚਰਜ ਹ੍ਵੈ ਕਰਿ ਤਬੈ ਉਬਾਰਾ।–ਬਿਨਾ ਕਹੇ ਜਾਨੈਂ ਸਭਿ ਸਾਰਾ[9]–। 'ਸਰਬ ਹਕੀਕਤ ਜਾਨਹੁ ਸ੍ਵਾਮੀ!। ਕਯਾ ਬੂਝਹੁ ਮੁਝ, ਅੰਤਰਜਾਮੀ!॥੪੮॥ਪੁਨ ਜਿਸ ਬਿਧਿ ਤਿਨ ਬੈਨ ਅਲਾਏ। ਸੋ ਬਿਧਿ ਮੋਤੇ ਕਹਜੋ ਨ ਜਾਏ। ਬੇਖ ਫਕੀਰ ਕਹਾਇ ਫਕੀਰਾਨਹੀਂ ਫਕੀਰੀ ਮਗ ਕੇ ਤੀਰਾ[10] ॥੪੯॥ ਮਨ ਮਹਿੰ ਮਤਸਰ ਅਤਿ ਅਧਿਕਾਇ। ਪਰਜਸ ਪਾਵਕ ਬੀਚ ਜਰਾਇ[11]। ਤੁਮਰੀ ਮਹਿਮਾ ਜੌਨ[12] ਸਮਾਨਾ। ਤਿਨ ਚਕਵੇ ਨਜਾਈਂ ਦੁਖ ਮਾਨਾ'॥੫੦॥ ਦੋਹਰਾ॥ ਗੁਰ ਭਾਖ੍ਯੋ

---

[1]ਸੈ ਮੈਂ ਸੋਲਾਂ ਸੱਯਾ ਕਹਾਵਹਿ–ਸੋਲਾਂ ਸਯਾ–ਓਹ ਕਪੜਾ ਹੈ ਜਿਸ ਦੇ ਤਾਣੇਂ ਵਿਚ ਸੋਲਾਂ ਸੈ ਤਾਰ ਪਈ ਹੋਵੇ। ਇਨ੍ਹਾਂ ਕਪੜਿਆਂ ਦਾ ਬਰ ਛੇ ਗਿਰਾਂ ਦੇ ਕਰੀਬ ਹੁੰਦਾ ਹੈ, ਛੇ ਗਿਰਾਂ ਵਿਚ ਸੋਲਾਂ ਸੈ ਤਾਰ ਦੇ ਅਰਥ ਹਨ, ਕਿ ਸੂਤਰ ਬੜਾ ਹੀ ਬਰੀਕ ਸੀ।

ਸੈ ਮੈਂ–ਦਾ ਅਗ੍ਰਥ ਹੈ ਸੈਂਕੜਿਆਂ ਵਿਚ, ਭਾਵ ਹੈ ਕਿ ਜਦੋਂ ਪੁੱਛ ਕਰੋ ਕਿ ਸੈਂਕੜਿਆਂ ਵਿਚ ਅਰਥਾਤ ਉਣਨ ਵਾਲਿਆਂ ਦੇ ਹਿਸਾਬ ਵਿਚ ਕਪੜੇ ਦਾ ਕੀ ਨਾਮ ਹੈ।

(ਅ) ਸੋਮੇ ਸੋ ਲਾਸਯਾ ਕਹਾਵੈ।–ਫਾਰਸੀ ਵਿਚ ਸੋਮ ਨਾਮ ਹੈ ਚਾਂਦੀ ਦੀਆਂ ਤਾਰਾਂ ਦਾ,ਜਿਨ੍ਹਾਂ ਪਰ ਸੋਨੇ ਦੀ ਝਾਲ ਹੁੰਦੀ ਹੈ,ਜਿਸ ਤੋਂ ਕਨਾਰੀ ਤਿੱਲਾ ਬਣਦਾ ਹੈ,ਸੋਮੇ ਸੋ=ਤਿੱਲੇ ਤੋਂ। ਲਾਸਯਾ=ਲਾਚਾ, ਤਿੱਲੇ ਵਾਲਾ ਲਾਚਾ। ਲਾਚਾ ਇਕ ਰੇਸ਼ਮੀ ਕਪੜਾ ਹੈ ਜੋ ਅਜੇ ਭੀ ਪਿਸ਼ਾਵਰ ਦਿਚ ਵਿਕਦਾ ਹੈ, ਤਦੋਂ ਸ਼ਾਯਦ ਤਿੱਲੇ ਵਾਲਾ ਬੀ ਬਣਦਾ ਹੋਵੇ। [ਫਾ: ਸੋਮ= ਚਾਂਦੀ]। [2]ਚਾਦਰਾਂ। [3]ਸੁਹਣੇ। [4]ਮਨੋਹਰ। [5]ਬੜਾ ਦਾਤਾ! [6]ਨਿਹਾਲ। [7]ਮਾਲਕ ਵਾਲਾ। [8]ਖਬਰ। [9]ਫਕੀਰੀ ਰਸਤੇ ਦੇ ਨੇੜੇ ਬੀ ਨਹੀਂ ਢੁੱਕਾ (ਓਹ)। [10]ਸੜਦਾ ਹੈ। [11]ਚਾਂਦਨੀ।

*ਪਾ:–ਭਾਖੋ ਖਾਨ ਜੀ।

'ਤਿਸਿ ਬਿਧਿ ਕਹੋ ਜਿਹ ਬਿਧਿ ਬੋਲਨੋ ਸੋਇ। ਨਹਿ ਦੁਰਾਉ[1] ਕਛੁ ਕੀਜੀਏ ਤੁਝਕੋ ਦੋਸ਼ ਨ ਕੋਇ'॥੫੧॥ ਚੌਪਈ॥ ਬੋਲਨੋ ਤਬੈ ਉਬਾਰੇ ਖਾਨ। 'ਅਹੈ ਦੁਰਮਤੀ ਜਿਹ ਮਨ ਮਾਨ।ਮੈਂ ਤੁਮਰੇ ਗੁਨ ਬਰਨਨਕਰੇ। ਖੁਨਸਨੋ[2] ਗਰਬਹਿ[3]ਉਰ ਨਹਿ ਜਰੇ॥੫੨॥ਭਾਖੈ–ਹਿੰਦੂ ਅਹੈ ਪਲੀਤ।ਕਰਨੋ ਜਾਇਕੈ ਤੈਂ ਜੋ ਮੀਤ। ਕਸ਼ਾ ਤਰੀਢ ਤਿਹੰ ਕਰਹਿ ਉਚਾਰੂ। ਦੇਉਂ ਉਠਾਇ ਦੂਰ ਕਰਿ ਡਾਰੂ–॥੫੩॥ ਹੌਂ ਤੱਦਪਿ ਬਹੁ ਬਿਧਿ ਸਮਝਾਯੋ–ਜੋ ਖ਼ੁਦਾਇ, ਸੋ ਤਨ ਧਰਿ ਆਯੋ–।ਏਕ ਨ ਬਾਤ ਸਿਫਤ ਕੀ ਮਾਂਨੀ।ਰਹਸੋ ਅਫਰ[4]ਉਰ ਅਤਿ ਅਭਿਮਾਨੀ ॥੫੪॥ ਦੋਹਰਾ ॥ ਬਸ ਮੋਰੇ ਪਰ ਨਹਿ ਚਲੈ ਭਯੋ ਤ੍ਰੁਸ਼ਨੀ ਸੋਇ।ਇਸ ਬਿਧਿ ਗਰਬਤਿ ਸ਼ੇਖ ਉਰ,ਮਿਲਉ ਤ ਲੱਜਿਤਿ ਹੋਇ[5]॥੫੫॥ ਚੌਪਈ॥ਸ੍ਰੀ ਅੰਗਦ ! ਸੁਨਿ ਤਿਹ ਉਪਰੰਤ।ਮੁਝ ਸੋਂ ਬੋਲੇ ਗੁਰ ਭਗਵੰਤ। 'ਚਲਿ ਬਾਲੇ ਅਬ ਤਿਹ ਕੋ ਦੇਖੀਂ[6]। ਸ਼ੇਖ ਫੂਕਲੀ ਹਰੈਂ[7] ਬਿਸ਼ੇਖੀ'॥੫੬॥ ਕਹਿ ਕਰਿ ਗਮਨੇ ਕ੍ਰਿਪਾ ਨਿਕੇਤਾ[8]। ਕਰਨ ਸ਼ੇਖ ਕੋ ਲਜਿਤਿ[9] ਹੇਤਾ[10]। 'ਚਲਹੁ ਅਗਾਰੀ ਆਪ ਉਬਾਰਾ !। ਦੇਰਿ ਕੁਛਕ, ਆਗਮਨ ਹਮਾਰਾ[11]॥ ੫੭ ॥ ਗਯੋ ਉਬਾਰਾ ਢਿਗ ਤਿਹਕਾਲਾ। ਗਮਨੇ ਮੰਦਮੰਦ ਕਿਰਪਾਲਾ*। ਆਗੇ ਸੋ ਸ਼ਿਵਕਾ[12]ਆਰੂਢਾ।ਜਾਤਿ ਕਿਤੇ ਅਭਿਮਾਨੀ ਗੂਢਾ॥੫੮॥ਮਾਨਵ ਜਿਹ ਕੇ ਬ੍ਰਿੰਦ ਸੰਗਾਰੇ। ਸ਼੍ਰੀ ਗੁਰ ਆਵਨ[13] ਸਭਿਹਿ ਨਿਹਾਰੇ। ਸ਼ੇਖ ਸੰਗ ਤਬਬਚਨ ਅਲਾਵਤਿ[14]।'ਸੁਨਹੁ ਸ਼ਾਹਜੀ!ਤਪਾ ਸੁ ਆਵਤਿ'॥੫੯॥ਦੋਹਰਾ॥ ਅੱਦ੍ਮਾਨ ਸੁਨਿ ਕਾਨ ਇਹ ਆਦਰ ਕਰਨੇ ਹੇਤ। ਉਤਰਸੋ ਸ਼ਿਵਕਾ[15] ਤੇ ਤਰੇ ਪਿਖਿ ਬੇਦੀ ਕੁਲ ਕੇਤ ॥ ੬੦ ॥ ਚੌਪਈ ॥ ਅਵਲੋਕਤਿ ਸਨਮੁਖਿ ਹੁਇ ਠਾਂਢੋ। ਲਖਸੋ ਆਜ ਕਸ ਹੈ ਚਉ ਬਾਢੋ[16]। ਸ਼੍ਰੀ ਗੁਰ ਨਿਕਟਿ ਮਿਲੇ ਜਬ ਆਇ। ਬੋਸੀ ਦਸਤ ਲਈ[17] ਹਰਖਾਇ ॥ ੬੧ ॥ ਅੱਦ੍ਮਾਨ ਪੁਨ ਬੈਨ ਉਚਾਰੇ। 'ਕਹੋ ਤਪਾ ਜੀ! ਖ਼ੈਰ[18] ਤੁਮਾਰੇ ?'। ਗੁਰੂ ਕਹਸੋ'ਸੁਨ ਅੱਦ੍ਹਮਾਨ। ਅਹੈ ਖੈਰ ਪਰ ਖ਼ੈਰ ਨ ਜਾਨਿ'॥੬੨॥ ਦੋਹਰਾ॥ਬਹੁਰੋ ਬੂਝਸੋ 'ਖੈਰ

---

[1]ਛੁਪਾਉ। [2]ਗੁੱਸੇ ਹੋਇਆ। [3]ਹੰਕਾਰ ਵਿਚ। [4]ਆਕੜ ਰਿਹਾ ਹੈ। [5]ਆਪ ਜੇ ਮਿਲੇ ਤਾਂ ਸ਼ਰਮਿੰਦਾ ਹੋ ਜਾਵੇਗਾ। [6]ਦੇਖੀਏ। [7]ਸ਼ੇਖ ਦਾ ਹੰਕਾਰ ਦੂਰ ਕਰੀਏ। [8]ਕ੍ਰਿਪਾ ਦੇ ਘਰ। [9],[10]ਸ਼ਰਮਿੰਦਾ ਕਰਨ ਵਾਸਤੇ। [11]ਸਾਡੇ ਆਉਣ ਵਿਚ। [12]ਪਾਲਕੀ। [13]ਆਉਂਦੇ। [14]ਕਹੇ (ਉਨ੍ਹਾਂ ਮਨੁੱਖਾਂ ਨੇ ਅਥਵਾ ਉਬਾਰੇ ਨੇ)। [15]ਪ੍ਰਤੀਤ ਕੀਤੋਸੁ ਕਿ ਅੱਜ ਕਿਹਾ ਚਾ ਚੜ੍ਹਿਆ ਹੈ। [16]ਹੱਥ ਚੁੰਮਣਾ ਕੀਤੋਸੁ। [17]ਸੁੱਖ। *ਪਾਃ–ਸੁ ਕ੍ਰਿਪਾਲਾ।

ਹੈ?"ੱ"ਖ਼ੈਰ ਸੁ ਖ਼ੈਰ ਨ ਜਾਨਿ'। ਤੀਨ ਬਾਰ ਪੁਨ ਇਹ ਕਹਯੋ ਪੁਨਿ ਕਹਿ ਅਦ੍ਹਮਾਨ।੬੩।ਚੌਪਈ।'ਸੁਨੋ ਤਪਾ ਜੀ!ਅਚਰਜਮੋਰੋ।ਕੈਸੇ ਬਚਨਬਿਚਾਰੋਂ ਤੋਰੇ। ਕਹਿਹੋ–ਖੈਰ, ਖ਼ੈਰ ਪੁਨਿ ਨਾਂਹੀ–। ਦੇਹੁ ਮਾਯਨਾ[1] ਮੁਝ ਸਮਝਾਹੀ' ॥੬੪ ॥ ਸ਼੍ਰੀ ਗੁਰ ਭਨਯੋ 'ਸ਼ੇਖ ਜੀ ! ਸੁਨੀਏ। ਖ਼ੈਰ ਭਲੀ ਸਭਿ ਬਿਧਿ ਹੀ ਗੁਨੀਏ। ਨਹੀਂ ਖੈਰ ਹਿਤ ਤਾਂਕੋ ਐਸੇ[2] ।–ਦੇਉਂ ਉਠਾਇ–ਕਹਯੋ ਤੁਮਜੈਸੇ ॥੬੫॥ ਕੌਨ ਦੇਸ਼ ਤੁਮਰਾ ਹਮ ਛੀਨੋ। ਕੈਧੌਂ ਦਰਬ ਖੋਪ[3] ਕੋ ਲੀਨੋ। ਕੌਨ ਸ਼ੱਤ੍ਰੁਤਾ ਕਰਿ[4] ਹਮ ਸੰਗਾ ?। ਕਹੋ, ਕਿ–ਦੇਉਂ ਉਠਾਇ–ਨਿਸੰਗਾ ॥੬੬॥ ਦੋਹਰਾ ॥ ਸੋ ਸਥਾਨ ਅਬ ਲੀਜੀਏ ਜਿਸਤੇ ਦੇਤਿ ਉਠਾਇ'। ਅਦ੍ਮਾਨ* ਬੋਲਤਿ ਸੁਨਤਿ 'ਤੁਮ ਢਿਗ ਕੌਨ ਬਤਾਇ ? ॥ ੬੭॥ ਚੌਪਈ ॥ ਕੂਰ ਕਹੈ ਮਾਰਤਿ ਝਖ ਸੋਊ।ਇਸ ਪ੍ਰਕਾਰ ਹਮ ਕਹਯੋ ਨ ਕੋਊ'।ਸੁਨਿਕਰਿ ਚਮਕਯੋ ਤਬੈ ਉਬਾਰਾ। 'ਇਸ ਬਿਧਿ ਮੇਰੇ ਪਾਸ ਉਚਾਰਾ ॥੬੮॥–ਹਿੰਦੂ ਕੀ ਤਰੀਫ਼ ਕਯਾ ਗਾਵੈਂ। ਬਿਨਾ ਬਿਲਮ ਹਮ ਤਾਂਹਿ ਉਠਾਵੈਂ–। ਕਿਉਂ ਮੁਕਰਤਿ ਲੱਜਿਤਿ ਅਬ ਹੋਏ। ਪੂਰਬ ਜੈਸੇ ਬਚਨ ਖੁਗੋਏ' ॥੬੯॥ ਅੱਦ੍ਮਾਨ ਤਬ ਬੈਨ ਬਖਾਨੇ। 'ਤੁਮ ਬੈਠਹੁ ਨਿਜ ਖ਼ਾਨ।ਠਿਕਾਨੇ। ਹਮਰੀ ਤੁਮਰੀ ਸਮਤਾ ਨਾਂਹੀ। ਤ੍ਰੁਸ਼ਨਿ ਸਮਝ ਰਹਹੁ ਤੁਰ ਮਾਂਹੀ ॥੭੦॥ ਦੋਹਰਾ ॥ ਹਮ ਅਰ ਤਪਾ ਬਿਚਾਰਿ ਹੈਂ ਸਮਝੈਂ ਆਪਸ ਮਾਂਹਿ।ਬੋਲਨ ਤੁਮਰੋ ਨਹਿੰ ਬਨੈ ਕਾਰਨਕੋਊ ਨਾਂਹਿ†' ॥੭੧॥ ਚੌਪਈ ॥ ਸੁਨਤਿ ਉਬਾਰੇ ਬਚਨ ਬਖਾਨਾ। 'ਸੰਗ ਤਪੇ ਕੇ ਮੋਰ ਠਿਕਾਨਾ। ਪੀਰਨ ਪੀਰ ਭਯੋ ਇਹ ਮੇਰਾ। ਹੌਂ ਮੁਰੀਦ ਭਾ ਚੇਰਨਚੇਰਾ ॥੭੨॥ਕਰਤਿ ਹੁਤੋ ਨਿੰਦਾ ਪਸ਼ਚਾਤੀ[6]। ਲਾਗਹਿ ਪਾਪ, ਨ ਨੀਕੀ ਬਾਤੀ। ਕਹਯੋ ਪ੍ਰਿਥਮ ਜਿਉਂ,ਮੁਖ ਪਰ ਅਬਿਹੀ। ਪਾਛਲ ਦੋਖ ਨਸੈ ਗੋ ਤਬਿਹੀ' ॥੭੩॥ ਸੋਰਠਾ ॥ ਮੁਸਕਾਨੇ ਗੁਨ ਖਾਂਨਿ ਦੇਖਿ ਉਬਾਰੇ ਕੀ ਦਸ਼ਾ। ਲੱਜਿਤ ਅੱਦ੍ਹਮਾਨ ਅਧਿਕ ਰਿਦੈ ਜਰਬਰ[7] ਗਯੋ ॥੭੪ ॥ ਚੌਪਈ ॥ ਰਿਦੈ ਰਿਸਾਯੋ ਬੋਲਯੋ ਬਾਨੀ। ਅਜਹੁ ਨ ਸਮਝਤਿ ਮਨ ਅਭਿਮਾਨੀ।'ਹਿੰਦੂ ਅਹੈ ਕਿ ਮੁਸਲਮਨੋਊ‡। ਦੁਹ ਮੈਂ ਅਹੈ ਬਡੋਰੋ ਕੋਊ ? ॥੭੫॥ ਮਤੋ[8] ਕੌਨ ਸੋ ਤੁਮ ਨੋ ਧਾਰਾ?।ਸਰਬ ਬਤਾਵਹੁ ਕਰਿ ਨਿਰਧਾਰਾ'।ਸ਼੍ਰੀਗੁਰ ਸੁਨਿਕੈਬਚਨਉਚਾਰੇ।

---

[1]ਗੁਰੂ ਜੀ ਦਾ ਉੱਤਰ। [2]ਅਰਥ। [3]ਤਿਸਦਾ ਕਾਰਨ ਐਉਂ ਹੈ:–। [4]ਮਾਲ। [5]ਵੈਰ ਕਰਕੇ। [6]ਪਿੱਛੋਂ ਨਿੰਦੀ। [7]ਸੜ ਬਲਾ [8]ਧਰਮ। ਆਸ਼ਾ। *ਅਬਦੁਲ ਰਹਿਮਾਨ ਰੱਤੜ ਛੱਤੜ ਪਿੰਡ ਦਾ ਗਦੀ ਨਸ਼ੀਨ ਫਕੀਰ ਸੁਲੀ ਦਾ ਹੈ,ਜਿਥੇ ਇਸ ਦੀ ਗੱਦੀ ਚਲੀ ਆ ਰਹੀ ਸੀ।

†ਪਾ:–ਕਵਨੇ ਆਹਿ। ‡ਪਾ:–ਹਿੰਦੂ ਤੁਰਕ ਕਿ ਹੈਂ ਪਖ ਦੋਊ।

[੧]ਹਮਨੈ ਦੋਨੋ ਪੱਖ ਬਿਦਾਰੇ ॥ ੭੬ ॥ ਹਿੰਦੂ ਤੁਰਕ ਬਾਦ[੧] ਰੇ ਮਾਂਹੀ। ਬਸੈ ਸ਼ਤਾਨ ਸ਼ਾਂਤਿ ਹੈ ਨਾਂਹੀ। ਨਿਜ ਨਿਜ ਮਾਨ ਬਧਾਵਨ ਹੇਤਾ। ਸਗਰੇ ਝਗਰਹਿੰ ਮੂਢ ਅਚੇਤਾ[੨] ॥੭੭॥ ਤਿਨਕੇ ਸਿਰ ਜਮ ਡੰਡ ਲਗਾਈ। ਦ੍ਵੈਤ ਬਿਖੇ ਉਰਝੈ ਦੁਖ ਪਾਈਂ। ਸੱਤਿਨਾਮ ਉਰ ਤੇ ਬਿਸਰਾਈ। ਸਤਿਗੁਰ ਮਿਲਨੋ ਨ ਸੋਝੀ ਆਈ ॥੭੮॥ ਏਕ ਜਰਾਹ[੩] ਹੋਤਿ ਹੈਂ ਸਯਾਨੇ। ਅਸਤ ਘਾਵ ਕੇ ਭਗਨ[੪] ਜੁ ਜਾਨੇ। ਪੂਰਬ ਵਹਿਰ ਨਿਕਾਸਹਿੰ ਤਾਂਹੀਂ[੫]। ਚਰਮ ਘਾਵ ਕੋ ਬਹੁਰ ਮਿਲਾਹੀਂ[੬]॥੭੯॥ ਇਕ ਕੱਚ ਹਿਕਮਤ ਲਘੁ ਜਾਨਤਿ। ਭਗਨ-ਅਸਤ ਕੋ ਨਹੀਂ ਪਛਾਨਤਿ। ਆਮਿਖ ਘਾਉ[੭] ਸੁ ਦੇਹਿੰ ਮਿਲਾਈ। ਰਹੈ ਬਿਕਾਰ ਨਸੂਰ[੮]* ਸਦਾਈ ॥੮੦॥ ਤਿਉਂ ਇਕ ਸਤਿਗੁਰ ਮੋਹ ਹੈਕਾਰਾ[੯]। ਪ੍ਰਿਥਮੇ ਖੋਵਹਿੰ ਸਰਬ ਬਿਕਾਰਾ। ਬਹੁਰੋ ਦੇਂ ਆਤਮ ਉਪਦੇਸ਼ਾ। ਤਿਨਹਿੰ ਨ ਹੈ ਭਵ ਪੀਰਾ ਲੇਸ਼ਾ ॥ ੮੧ ॥ ਇਕ ਕਾਚੇ ਗੁਰ ਹੈਂ ਜਗ ਮਾਂਹੀ। ਮਨ ਬਿਕਾਰ ਸੇ ਨਾਸਹਿੰ ਨਾਂਹੀ[੧੦]ਦੇਂ ਉਪਦੇਸ਼ ਚਹੈਂ ਗਤਿ ਦੇਈ। ਮਾਨਾਦਿਕ ਤੇ ਦੁਖਿ ਹੈ ਤੇਈ॥੮੨॥ਤੁਮ ਕੋ ਮਿਲਨੋ ਗੁਰੂ ਕੋ[੧੧]ਕਾਚਾ। ਨਹੀਂ ਲਖਾਯੋ ਰੂਪ ਸੁ ਸਾਚਾ। ਫਸੇ ਮਾਨ ਮਹਿੰ ਪੱਖਜ ਕਰੈਹੀ[੧੨]। ਅਪਨੋ ਰੂਪ ਪਛਾਨੈਂ ਦੇਹੀ[੧੩]॥੮੩॥ਦੋਹਰਾ॥ਸ਼ੇਖ ਕਹੈ'ਨਾਨਕ ਤਪਾ!ਕੇਤਿਕ ਤੂੰ ਅਧਿਕਾਇ[੧੪]। ਨਦਰ ਤਰੇ ਆਨਤਿ ਨਹੀਂ ਦੋਨੋ ਪੱਖ ਗਵਾਇ[੧੫]॥੮੪॥ ਚੌਪਈ ॥ ਸ਼੍ਰੀ ਗੁਰ ਬੋਲੇ 'ਨਦਰ ਸੁ ਦੂਰ[੧੬]। ਇਕ ਅਕਾਲ ਕੇ ਰਹੈ ਹਦੂਰ। ਸੁਨਹੁ ਸ਼ੇਖ! ਇਹ ਨੀਕੀ ਬਾਤ। ਆਪਾ[੧੭] ਖੋਇ ਕੀਯੋ ਮਨ ਸਾਂਤਿ ॥ ੮੫ ॥ ਤਿਨਹੀ ਏਕ ਨਿਰੰਜਨ ਪਾਇਆ॥ ਨਾਮ ਜਪਤਿ ਜਿਨਿ ਆਪ ਗਵਾਇਆ॥ਖਾਲਕ ਏਕੈ ਖਲਕ ਬਨਾਈ। ਭਲਾ ਜੁ ਬੁਰਾ ਨੀਚ ਉਚ ਤਾਈਂ ॥ ੮੬॥ ਨਹੀਂ ਆਪ ਤੇ ਕੋਊ ਭਯੋ। ਤਿਉਂ ਸਭਿ ਹੋਏ ਜਿਉਂ ਨਿਰਮਯੋ†[੧੭]॥ਅਸ ਕਹਿ ਕ੍ਰਿਪਾ ਦ੍ਰਿਸ਼ਟਿ ਕੋ ਦੇਖੀ। ਕੀਨੋ ਦੂਰ ਹੈਕਾਰ ਬਿਸ਼ੇਖੀ ॥ ੮੭ ॥ ਦੋਹਰਾ ॥

[੧]ਝਗੜੇ। [੨]ਅਨਜਾਨ। [੩]ਚੀਰ ਫਾੜ ਕਰਨ ਵਾਲੇ ਹਕੀਮ। [੪]ਟੁੱਟੀ ਹੱਡੀ ਦੇ ਜ਼ਖਮ ਨੂੰ (ਅ) ਹੱਡੀ ਦੇ ਜ਼ਖਮ ਦੂਰ ਕਰਨੇ। [੫]ਭਾਵ ਜ਼ਖਮੀ ਹਡੀ ਨੂੰ। [੬]ਮਾਸ ਦੇ ਜ਼ਖਮ ਨੂੰ ਪਿੱਛੋਂ ਮੇਲਦੇ ਹਨ। [੭]ਮਾਸ ਦਾ ਜ਼ਖਮ। [੮]ਉਹ ਜ਼ਖਮ ਜੋ ਸਦਾ ਵਗਦਾ ਰਹੇ ਤੇ ਕਦੇ ਭਰੇ ਨਾਂ। [੯]ਮੋਹ ਹੈਂਕਾਰ (ਆਦਿ ਸਾਰੇ ਵਿਕਾਰਾਂ ਨੂੰ)। [੧੦]ਦੂਰ ਨਹੀਂ ਕਰਦੇ। [੧੧]ਕੋਈ। [੧੨]ਕਰਦਾ ਹੈਂ (ਤੂੰ)। [੧੩]ਦੇਹ ਨੂੰ। [੧੪]ਕਿਤਨਾ ਕੁ ਵਡਾ ਹੈ ਤੂੰ। [੧੫](ਸਾਡੀ) ਨਜ਼ਰ ਦੂਰ ਗਈ ਹੈ (ਭਾਵ ਅਹੰ ਭਾਵ ਨਹੀਂ ਰਿਹਾ, ਨਜ਼ਰ ਸਾਈਂ ਸਰੂਪ ਵਿਚ ਮਗਨ ਰਹਿੰਦੀ ਹੈ)। [੧੬]ਹੰਗਤਾ। [੧੭](ਉਸ ਨੇ) ਉਤਪਤ ਕੀਤੇ। *ਪਾ:—ਨਬੂਰ। †ਪਾ:—ਕਰਦਯੋ।

ਅੱਦ੍ਮਾਨ ਸੁਨਿ ਕਾਨ ਇਵ ਘਨੋ ਦੀਨ ਮਨ ਹੋਇ[1]।ਚਰਨ ਗਹੇ ਦ੍ਵੈ ਹਾਥ ਸੋਂ ਬਿਨਤੀ ਬਹੁਰ ਬੁਰੋਇ॥੯੮॥ਚੌਪਈ॥ 'ਤਪਾ! ਬਖਸ਼ਿਯੋ ਖਤਾ ਹਮਾਰੀ॥ ਨਿੰਦਾ ਹਮ ਨੈ ਭੂਲ ਉਚਾਰੀ। ਪੂਰਬ ਭੇਦ ਨ ਜਾਨਯੋ ਤੇਰਾ। ਅਫਵਲ[2] ਗੁਨਹਿੰ[3] ਕਰੋ ਅਬ ਮੇਰਾ'॥੯੯॥ ਸੁਨਿਕੈ ਬੋਲਯੋ ਤਬਹਿ ਉਬਾਰਾ।'–ਤਪਾ ਉਠਾਵੋਂ–ਤੂੰ ਜਿ ਉਚਾਰਾ। ਅਬ ਕਿਉਂ ਨਹਿੰ ਤੁਮ ਦੇਤਿ ਉਠਾਈ। ਮਿਲਿ ਜਿਹ ਕੋ ਹੈ ਗ੍ਰੀਵ ਨਿਵਾਈ॥ ੯੦॥ ਬਾਤ ਸਮਝ ਕਰਿ ਕਹਿਨੀ ਭਲੀ। ਕਿਸਿ ਬਿਧਿ ਕੀਟੀ ਗਿਰ ਕੋ ਲਿਲੀ[4]। ਰਵਿ[5] ਸਮਾਨ ਕਿਉਂ ਹੋਇ ਟਿਟਾਨੋ। ਇਤੋ ਭੇਦ ਨਿਜ ਮਾਂਹਿ ਪਛਾਨੋ'॥ ੯੧ ॥ ਦੋਹਰਾ ॥ ਅੱਦ੍ਮਾਨ ਕਹਿ 'ਪ੍ਰਿਥਮ ਮੈਂ ਅਸ ਜਾਨਯੋ ਮਨ ਮਾਂਹਿ। ਬੁਤ ਪ੍ਰਸਤ ਕੋ[6] ਹਿੰਦੁ ਹੈ, ਤਿਨਕੇ ਸਮ ਇਹ ਨਾਹਿ॥੯੨॥ਚੌਪਈ॥ ਹਿੰਦੁ ਤੁਰਕ ਤੇ ਅਹੈ ਨਿਰਾਲਾ। ਸ਼੍ਰੀ ਨਾਨਕ ਇਸ ਮਤੋ ਬਿਸਾਲਾ।ਇਨ ਕੀ ਕੌਨ ਕਰੈ ਸਮਤਾਈ। ਮਿਲੇ ਜਬੈ ਤਬਹੀ ਸੁਧਿ ਪਾਈ' ॥੯੩॥ਤਿਹ ਢਿਗ ਬ੍ਰਿੰਦ ਹੁਤੇ ਨਰ ਜੇਊ।ਚਰਨ ਕਮਲ ਬੰਦਤਿ ਭੇ ਤੇਊ।ਸ਼੍ਰੀ ਗੁਰ ਭਨਯੋ'ਖ਼ੁਦਾਇ ਜਿ ਪਸਾਰੇ।ਖੋਫ ਖੁਦਾਇ ਸੁ ਉਰ ਮੈਂ ਧਾਰੇਂ॥੯੪॥ਕਬਹਿ ਗ਼ਾਫਲੀ ਭੂਲ ਨ ਕਰਿਹੈਂ।ਨਿਸਦਿਨ ਉਰ ਮਹਿੰ ਡਰ ਕੋ ਧਰਿਹੈਂ।ਸਿਮਰਨ ਪ੍ਰੇਮ ਭਗਤਿ ਮਹਿੰ ਰਾਤੇ'। ਉਚਿਤਾ ਪਾਇ ਨੀਚ ਹ੍ਵੈ ਜਾਤੇ'॥੯੫॥ਦੋਹਰਾ॥ਇਉਂ ਮਿਲਿਕੈ ਹਰਖਾਇ ਉਰ ਗਾ ਤਬ ਅੱਦ੍ਹਮਾਨ। ਸ਼੍ਰੀ ਗੁਰ ਕੇਰ ਸਮੀਪ ਹ੍ਵੈ ਕਹਯੋ ਉਬਾਰੇ ਖਾਂਨ ॥ ੯੬ ॥ ਚੌਪਈ ॥ 'ਕ੍ਰਿਪਾ ਨਿਧਾਨ ਭਾਉ ਕੇ ਪਸਾਰੇ ! । ਗੰਜਨ ਗਰਬ ਸੁ ਮੁਕਤਿ ਉਦਾਰੇ। ਪਾਇਨ ਸੋਂ ਪਾਵਨ[7] ਮਮ ਧਾਮੂ। ਕਰਹੁ ਆਪ ਨਿਸ ਭੀ ਬਿਸਰਾਮੂ[8]॥੯੭॥ ਸੁਨਿਕੈ ਬਿਨਤੀ ਡੇਰਾ ਕੀਨਾ। ਸ਼ੁਭ ਸਥਾਨ ਪ੍ਰਭੁ ਕੋ ਆਸੀਨਾ[9]। ਦਿਜ ਬੁਲਿਵਾਇ ਬਨਾਇ ਅਹਾਰਾ। ਕਰਿ ਸੋਂ ਪਕਰਿ ਸੁ ਪੈਰ ਪਖਾਰਾ ॥੯੮॥ ਦ੍ਵੈ ਦਿਉਸਨ ਲੌ ਸਦਨ ਰਹੇ ਤਿਹੰ। ਜਾਗੇ ਮਸਤਕ ਭਾਗ ਬਡੇ ਜਿਹੰ। ਪੁਨ ਕਰਤਾਰਪੁਰੇ ਚਲਿ ਆਏ। ਜਿਨ ਹੈਂਕਾਰੀ ਪੈਰੀਂ ਪਾਏ ॥ ੯੯ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਅੱਦ੍ਮਨ ਕੋ ਪ੍ਰਸੰਗ' ਬਰਨਨੰ ਨਾਮ ਇਕਤਾਲੀਸਮੋ ਅਧਜਾਯ ॥ ੪੧ ॥

---

[1]ਨੀਵਾਂ ਮਨ ਵਿਚ। [2]ਬਖਸ਼ਨਾ ਕਰੋ। [3]ਅਵੱਗਜਾ [4]ਪਹਾੜ ਨੂੰ ਕਿਵੇਂ ਕੀੜੀ ਨਿਗਲ ਸਕਦੀ ਹੈ। [5]ਸੂਰਜ। [6]ਕੋਈ। [7]ਰੰਗੇ ਹੋਏ। [8]ਚਰਨਾਂ ਨਾਲ ਪਵਿੱਤ੍ਰ ਕਰੋ। [9]ਰਾਤ ਪੈ ਗਈ ਹੈ ਬਿਸੋਰਾਮ (ਏਥੇ ਹੀ) ਕਰੋ। [10]ਨਿਵਾਸ ਦਿਤਾ।

੪੨. [ਚਰਨ ਧਯਾਨ ਪ੍ਰਤਾਪ, ਬੱਚੇ ਦਾ ਪ੍ਰਸੰਗ ਮੂਲਾ, ਕੀੜ। ਪ੍ਰਿਥਾ, ਖੇਡਾ। ਪ੍ਰਿਥੀ ਮਲ, ਸਹਗਲ, ਰਾਮਾ, ਭਿਡੀ ਪ੍ਰਤਿ ਉਪਦੇਸ਼।]

ਦੋਹਰਾ ॥ ਸ਼੍ਰੀ ਗੁਰ ਪਦ ਅਰਬਿੰਦ ਕੋ ਧਯਾਨ ਚਢਾਵੋਂ ਭੰਗ।
ਤਜਹੁੰ ਸਿਆਨਪ ਸਰਬ ਕੋ ਰਪਹੁੰ ਏਕ ਪ੍ਰਭੁ ਰੰਗ ॥੧॥

{ ਰਪਹੁੰ=ਰੰਗਿਆ ਜਾਵਾਂ, ਰੰਗ ਵਿਚ ਰੰਗਿਆ ਜਾਣਾ ਤੋਂ ਮੁਰਾਦ ਹੈ ਪ੍ਰੇਮ ਵਿਚ ਮਗਨ ਹੋ ਜਾਣਾਂ। (ਅ) ਚਢਾਵੋਂ ਤਜਹੁੰ ਤੇ ਰਪਹੁੰ ਦੇ ਉੱਤੇ ਜੇ ਬਿੰਦੀ ਨਾ ਹੋਵੇ ਤਾਂ ਸਾਰੇ ਦੋਹੇ ਦਾ ਅਰਥ ਮੱਧਮ ਪੁਰਖ ਵਿਚ ਹੋ ਜਾਏਗਾ, ਅਰਥਾਤ ਤੁਸੀਂ ਚੜ੍ਹਾਵੋ, ਤੁਸੀਂ ਤਜੋ, ਤੁਸੀਂ ਰੰਗੋ ਜਾਵੋ। }

ਅਰਥ—ਸ਼੍ਰੀ ਗੁਰੂ ਜੀ ਦੇ ਚਰਨ ਕਮਲਾਂ ਦੇ ਧਿਆਨ ਦੀ ਭੰਗ (ਆਪਣੇ ਮਨ ਨੂੰ) ਚੜ੍ਹਾ ਕੇ ਸਾਰੀਆਂ ਸਿਆਣਪਾਂ ਦਾ ਤਿਆਗ ਕਰ ਦਿਆਂ ਤੇ ਇਕ ਪ੍ਰਭੂ ਦੇ ਰੰਗ ਵਿਚ ਰੰਗਿਆ ਜਾਵਾਂ।

ਸ਼੍ਰੀ ਬਾਲਾ ਸੰਧੁਰ ਵਾਚ ॥ ਚੌਪਈ ॥ ਸ਼੍ਰੀ ਅੰਗਦ ਜੀ! ਸੁਨਹੁ ਕਹਾਨੀ। ਰਹੇ ਗ੍ਰਾਮ ਨਿਜ ਸ਼੍ਰੀ ਗੁਨਖਾਨੀ। ਬੀਤਤਿ ਭਯੋ ਕਿਤਿਕ ਤਹਿੰ ਕਾਲ॥ਮਹਿਮਾ ਜਹਿੰ ਤਹਿੰ ਬਢੀ ਬਿਸਾਲਾ॥੨॥ਦਰਸ਼ਨ ਕਰਨ ਹੇਤ ਨਰ ਆਵਹਿੰ। ਧਰੈਂ ਕਾਮਨਾ ਫਲ ਕੋ ਪਾਵਹਿੰ। ਮਨਹੁ ਪ੍ਰਕਾਸ਼ੀ ਕੀਰਤਿ ਜੋਨ੍ਹਾ[1]। ਪਸਰੀ ਭਲੀ ਚੌਦ ਹੂੰ ਭੌਨਾ[2] ॥੩॥ ਸੰਤ ਚਕੋਰ ਰਿਦੇ ਹਰਖਾਏ[3]। ਦੰਭ ਦੁਹਾਗਨਿ[4] ਕੋ ਦੁਖਦਾਏ। ਨਿੰਦਕ ਚਕਵੇ ਪੀਰਾ ਪਾਈ॥ਉਡਗਨ ਸਿੱਖਨ ਸਹਤ ਸੁਹਾਈ[5] ॥੪॥ ਹਿੰਦੂ ਤੁਰਕ ਅਧਿਕ ਚਲਿ ਆਵਹਿੰ। ਸ਼੍ਰੀ ਨਾਨਕ ਕੇ ਚਰਨ ਮਨਾਵਹਿੰ। ਏਕ ਮੁਰੀਦ, ਸਿੱਖ ਇਕ ਹੋਵਹਿੰ॥ਦਰਸ਼ਨ ਪਰਸਤਿ ਕਲਮਲ ਖੋਵਹਿੰ ॥੫॥ ਗ੍ਰਾਮ ਨਗਰ ਰਹਿਹੀਂ ਨਰ ਜੇਤੇ। ਸ਼੍ਰੀ ਗੁਰ ਕੀਰਤਿ ਕਰਿਹੀਂ ਤੇਤੇ॥ਬ੍ਰਹਮਚਾਰੀ ਬੈਰਾਗੀ ਜੋਊ। ਜੋਗੀ ਸੰਨਯਾਸੀ ਹੈ ਕੋਊ ॥੬॥ ਨੀਚ ਕਿ ਊਚ ਰਾਇ ਕੈ ਰੰਕਾ। ਸੁਜਸ ਉਚਾਰਹਿੰ ਸਭਿ ਅਕਲੰਕਾ[6]। ਪੰਡਤ ਅਪਰ ਅਪੰਡਤ[7] ਜਹਿੰ ਤਹਿੰ। ਸ਼੍ਰੀ ਗੁਰ ਕੀਰਤਿ ਕਰਿਹੀਂ ਮਹਿ ਮਹਿੰ[8] ॥੭॥ਪੁਰਿ ਕਰਤਾਰ ਵਿਖੇ ਨਰ ਨਾਰੀ। ਰਹੈਂ ਸਦੀਵ ਭੀਰ ਭਰਿ ਭਾਰੀ[9]। ਸਵਾਜਾਮ ਨਿਸਿ ਰਹੇ ਸਦਾਈ॥ ਹੋਤਿ ਕੀਰਤਨ ਸਭਿ ਸੁਖਦਾਈ॥੮॥ਪਹਿਰ ਨਿਸਾ[10]

[1]ਜਸ ਰੂਪੀ ਚਾਂਦਨੀ। [2]ਚੌਦਾਂ ਹੀ ਭਵਨਾਂ ਵਿਚ (ਸਾਰੇ)। [3]ਅਨੰਦ ਹੋਏ। [4]ਦੰਭੀ ਰੂਪ ਦੁਹਾਗਣਾਂ। [5]ਤਾਰਿਆਂ ਰੂਪੀ ਸਿਖਾਂ ਸਮੇਤ ਸੁਹਾਈ (ਓਹ ਚਾਂਦਨੀ)। [6]ਕਲੰਕ ਰਹਤ (ਗੁਰੂ ਜੀ ਦਾ)। (ਅ) ਉੱਜਲ (ਜਸ)। [7]ਅਨਪੜ੍ਹੇ ਲੋਕ। [8]ਪ੍ਰਿਥਵੀ ਤੇ। [9]ਭਾਰੀ ਭੀੜ ਭਰੀ ਰਹਿੰਦੀ ਹੈ। [10]ਪਹਿਰ ਰਾਤ (ਰਹਿੰਦੀ)।

ਸੋਂ ਸੰਗਤ ਮੇਲ॥ਸਬਦਿ ਬਿਚਾਰਨ ਹੋਤਿ ਸੁਹੇਲਾ॥ ਏਕ ਬਾਲ ਕੋ*,ਕਿਰ-
ਤਨ ਕਾਲਾ[1]। ਸੁਨਤਿ ਰਹੈ ਕਰ ਪ੍ਰੇਮ ਬਿਸ਼ਾਲਾ ॥ ੯॥ ਪ੍ਰਭੁ ਪੀਛੇ ਠਾਢੋ[2]
ਹ੍ਵੈ ਸੋਇ। ਭੋਗ ਕੀਰਤਨ ਕੋ ਜਬ ਹੋਇ। ਬੰਦਨ ਕਰਿਕੈ ਸਦਨ ਸਿਧਾਵੈ।
ਇਸਿਬਿਧਿ ਨਿਤਾਪ੍ਰੱਤਿ ਸੋ ਆਵੈ॥੧੦॥ਇਕ ਦਿਨ ਸ੍ਰੀ ਗੁਰ ਬੈਨ ਬਖਾਨੇ
। 'ਬਾਰਿਕ ਕੋ ਘਰੁ ਦੇਹੁ ਨ ਜਾਨੇ'। ਸਿਖਨ ਗਹਿ ਕੈ ਤਿਹ ਤਤਕਾਲਾ।
ਠਾਂਢੋ ਕੀਨ ਹਦੂਰ ਕ੍ਰਿਪਾਲਾ ॥ ੧੧ ॥ ਦੋਹਰਾ ॥ ਬਾਲਿਕ ਕੋ ਬੂਝਨ ਕਿਯੋ
'ਕਿਉਂ ਨਿੰਦ੍ਰਾ ਕੋ ਤਜਾਗਿ॥ ਸਵਾਜਾਮ ਨਿਸ ਰਹੇ ਤੇ ਕਰਿ ਆਵਤਿ ਅਨੁ-
ਰਾਗ?॥੧੨॥ ਚੌਪਈ ॥ ਹਾਸ ਖੇਲ ਪੁਨ ਸਵਣ ਸੁਖਾਰੇ। ਬਾਲ ਬੈਸ ਮਹਿੰ
ਇਨ ਸੋਂ ਪਯਾਰੇ। ਸੋ ਤਜਿ ਕੈ ਸਤਿਸੰਗਤਿ ਮਾਂਹੀ॥ਆਵਤਿ ਵਖਤਿ[3]ਘੁਸਾ-
ਵਤ ਨਾਂਹੀ'॥੧੩॥ਬਾਲਕ ਤਬਹੀ ਦ੍ਵੈ ਕਰ ਜੋਰੇ। ਕਹਿਨ ਲਗਯੋ 'ਸੁਨੀਏ
ਪ੍ਰਭੁ ਮੋਰੇ !। ਇਕ ਦਿਨ ਮਾਤਾ ਮੋਹਿ ਪਠਾਯਾ। ਹਿਤ ਅਹਾਰ ਪਾਵਕ[4]
ਮੰਗਵਾਯਾ ॥ ੧੪ ॥ ਬਹੁਰੋ ਮੁਝ ਤੇ ਜਾਇ ਨ ਬਾਰੀ[5]। ਤਬ ਮਾਤਾ ਅਸ
ਗਿਰਾ ਉਚਾਰੀ।–ਛੋਟੀ ਸਮਧਾ[6] ਊਪਰ ਪਾਇ। ਤਿਨ ਪਰ ਦੀਰਘ[7]ਦੀਜੈ
ਲਾਇ–॥੧੫॥ਸੁਨਿਕੈ ਸੀਖ[8]†ਬਾਰ[9]ਮੈਂ ਦੀਨੀ। ਪਿਖਿ ਗਿਨਤੀ ਉਰਭਈ
ਨਵੀਨੀ।–ਅਗਨਿ ਕਾਲ[10] ਕੋ ਏਕ ਸੁਭਾਊ। ਛੋਟਾ ਬਡਾ ਨ ਜਾਨਤਿ
ਕਾਊ ॥ ੧੬॥ ਇਕ ਸਮ ਸਭਿ ਕੋ ਖਾਇ ਸੁ ਜਾਈ। ਨਹਿੰ ਕੈਸੇ ਹੂੰ ਹੋਤਿ
ਬਚਾਈ। ਤੁਮਰੇ ਦਰਸ਼ਨ ਕੇਰ ਪ੍ਰਭਾਵਾ[11]। ਅਸ ਬਿਚਾਰ ਮੇਰੇ ਮਨ ਆਵਾ
॥੧੭॥ ਸੈਗ ਮਾਤ ਕੇ ਅਸ ਮੈਂ ਪ੍ਰਾਹੀ[12]।–ਤਰੁਨ[13] ਬੈਸ ਹੋਵੋਂ ਕੈ ਨਾਂਹੀ॥ਕੋ
ਜਾਨੈ ਲਘੁ ਹੀ ਮਰਿ ਜਾਵੋਂ। ਤਾਂਤੇ ਸ੍ਰੀ ਪ੍ਰਭੁ ਕੇ ਗੁਨ ਗਾਵੋਂ–॥੧੮॥ਜਾਨਿ
ਕਾਲ ਕੋ ਡਰ ਸਿਰ ਭਾਰੀ। ਪਰਯੋ ਰਹੋਂ ਮੈਂ ਸ਼ਰਨ ਤੁਮਾਰੀ॥ਤਜਿਕੈ ਨੀਂਦ
ਸੁਨੋਂ ਪ੍ਰਭੁ ਗਾਥਾ'। ਅਸ ਕਹਿ ਪੁਨ ਬੰਦੇ ਜਗਨਾਥਾ ॥੧੯॥ ਤਿਹ ਛਿਨ
ਸੰਗਤਿ ਸੁਨਿ ਸਿਸ[14] ਬਾਨੀ। ਸਰਬ ਰਹੀ ਹਿਰਦੇ ਬਿਸਮਾਨੀ।–ਅਲਪ
ਬੈਸਿ ਸਤਿਸੰਗ ਮਝਾਰੀ॥ਨਿਰਮਲ ਕੀਨੀ ਸੁਮਤਿ ਬਿਚਾਰੀ–॥੨੦॥ ਦੇਖਿ
ਜਗਤ ਧੰਧੇ ਲਪਟਾਯੋ। ਮਾਯਾ ਮੋਹ ਸਰਬ ਬਿਰਮਾਯੋ। ਦੇਨੇ ਹੇਤ ਭਲੋ

[1]ਕੋਈ ਇਕ ਬਾਲਕਾ ਕੀਰਤਨ ਵੇਲੇ। [2]ਖੜੋਕੇ। [3]ਵੇਲਾ। [4]ਅਗਨੀ। [5]ਬਾਲੀ। [6]ਛੋਟੀਆਂ ਲਕੜੀਆਂ। [7]ਵੱਡੀਆਂ। [8]ਸਿੱਖਜਾ। [9]ਬਾਲ। [10]ਅਗਨਿ (ਤੇ) ਮੋਤ। [11]ਪ੍ਰਤਾਪ ਤੇ। [12]ਕਹੀ। [13]ਜਵਾਨ। [14]ਬਾਲਕ ਦੀ।

*ਇਸ ਬੱਚੇ ਦਾ ਨਾਉਂ ਭਾਈ ਮਨੀ ਸਿੰਘ ਜੀ ਕ੍ਰਿਤ 'ਸਿਖਾਂ ਦੀ ਭਗਤ ਮਾਲਾ' ਵਿਚ ਭਾਰੂ ਪੋਪਟ ਦਿਤਾ ਹੈ।

†ਪਿਛਲੇ ਸਮੇਂ ਲੰਮੇ ਜੀਲੇ ਨੂੰ ਜੋਧਪੁਰ ਲਾਗੇ ਮੰਡਾਰੇ ਤੋਂ ਅਤੇ ਬਾਲਿਆ ਕਰਦੇ ਸਨ, ਉਸ ਨੂੰ ਸੀਖ ਕਿਹਾ ਕਰਦੇ ਸਨ।

ਉਪਦੇਸ਼ਾ। ਭਨਸੋ ਸ਼ਬਦ ਤਬ ਸ਼੍ਰੀ ਜਗਤੇਸ਼ਾ ॥ ੨੧ ॥

ਸਲੋਕੁ॥

ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥ ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥ ੨ ॥*

ਦੋਹਰਾ ॥ ਸੁਨਿ ਸਭਿ ਨਰ ਗੁਰ ਕੇ ਬਚਨ ਭਏ ਭਜਨ ਰਤਿ[1]† ਸੋਇ। ਆਤਮ ਗਯਾਨ ਬਿਚਾਰਹੀ ਜਿਸਤੇ ਸਭਿ ਸੁਖ ਹੋਇ ॥ ੨੨ ॥ ਚੌਪਈ ॥ ਕ੍ਰਿਪਾ ਦ੍ਰਿਸ਼ਟਿ ਕਰਿ ਇਉਂ ਜਗ ਸਾਈਂ। ਮਨੁਜ ਅਨੇਕਨ[2] ਭੁਗਤਿ ਦ੍ਰਿੜਾਈ। ਇਮ ਦਿਨ ਬੈਠੇ ਜਲਧਿ ਬਿਬੇਕੂ[3]। ਮੂਲਾ ਕੀਰ ਨਾਮ ਨਰਏਕੂ ॥ ੨੩ ॥ ਗੁਰ ਸਮੀਪ। ਚਲਿ ਕੈ ਸੋ ਆਯੋ। ਸ਼ਾਂਤਿ ਭਈ ਮਨ ਦਰਸ਼ਨ ਪਾਯੋ। ਉਰ ਬਿਕਾਰ ਸਭਿ ਨਾਸੇ ਐਸੇ। ਪਾਵਸ[4] ਹੋਤਿ ਜਵਾਸੋ ਜੈਸੇ[5] ॥ ੨੪ ॥ ਬੈਦਿ ਹਾਥ ਬੋਲਸੋ 'ਇਹ ਅਰਥਾ ਮੋਹਿ ਬਤਾਵਹੁ ਪ੍ਰਭੂ ਸਮਰਥਾ:—ਚੰਚਲ ਚੀਤ ਨ ਜਾਇ ਤਮਾਸ਼ੇ। ਜੂਏ ਜਾਇ ਨ ਖੇਲੇ ਪਾਸੇ' ॥ ੨੫ ॥ ਪਾਰਬ੍ਰਹਮ ਸੁਨਿਕੈ ਗੁਨ ਖਾਨੀ। ਕ੍ਰਿਪਾ ਦ੍ਰਿਸ਼ਟਿ ਪਿਖਿ ਬੋਲੇ ਬਾਨੀ। 'ਪੂਰਬ ਜੁਗ ਜੋ ਬੀਤਗਏ ਹੈਂ। ਤਿਨ ਮਹਿ ਭੂਪ ਅਨੇਕ ਭਏ ਹੈਂ ॥ ੨੬ ॥ ਮਨ ਚੰਚਲ ਵੇਸ਼ਾ[6] ਜਬ ਪੇਖੀ। ਕਾਮ ਕੇਲ ਹੈ ਚਾਇ ਬਿਸ਼ੇਖੀ। ਰੋਕਸੋ ਰੁਕਤਿ ਨ ਕਿਸੂ ਪੂਕਾਰਾ। ਮਿਲਿ ਤਿਹ ਅਪਨ ਜਨਮ ਜਗ ਹਾਰਾ ॥ ੨੭ ॥ ਧਰਮ ਛੀਨ[7] ਹੈ ਪਾਇ ਸਜਾਈ। ਪਰਸੋ ਨਰਕ ਮਹਿੰ ਬਹੁ ਬਿਲਲਾਈ[8]। ਯਾਂਤੇ ਤਿਹ ਕੋ ਦੇਖਹਿ ਨਾਂਹੀ ‡। ਸਮਾਂ ਬਿਤਾਵਹਿੰ ਸਤਿਸੰਗ ਮਾਂਹੀ ॥ ੨੮ ॥ ਖੇਲੇ ਜੂਪ[9] ਭੂਪ ਜੇ ਹੋਏ। ਪਰੀ ਆਪਦਾ ਦਾਰੁਨ[10] ਰੋਏ। ਇਨ ਕੋ ਤਮਾਰੋ ਜੋ ਸਿਖ ਹੋਇ। ਸੁਖ ਪਾਵਹਿ ਮਾਨਹਿ ਬਚ ਜੋਇ ॥ ੨੯ ॥ ਅਬ ਆਯੋ ਕਲਿਜੁਗ ਕੋ ਕਾਲਾ। ਗੁਰ ਸਿਖੀ ਪ੍ਰਗਟਾਈ ਚਾਲਾ[11]। ਸ਼ਬਦ ਪ੍ਰੇਮ ਕਰਿਕੈ ਮੁਖ ਗਾਵੈਂ। ਧਰਮ ਕ੍ਰਿੱਤ[12]

[1]ਪ੍ਰੀਤ ਕਰਨ ਵਾਲੇ। [2]ਅਨੇਕਾਂ ਪੁਰਸ਼ਾਂ ਨੂੰ। [3]ਗਯਾਨ ਦੇ ਸਮੁੰਦਰ। [4]ਬਰਸਾਤ ਵਿਚ। [5]ਜਵਾਹਾਂ (ਦਾ ਨਾਸ਼) ਹੁੰਦਾ ਹੈ ਜੈਸੇ। [6]ਕੰਜਰੀ [ਸੰਸ:, ਵੇਸ਼ਜਾ]। [7]ਨਾਸ਼। [8]ਵਿਲਾਪ ਕਰਦੇ ਹਨ। [9]ਜੂਆ। [10]ਭਯਾਨਕ ਸੰਕਟ। [11]ਭਾਵ ਗੁਰ ਸਿੱਖਾਂ ਦੇ ਵਰਤੋਂ ਦੇ ਕਰਮਾਂ ਦਾ ਤ੍ਰੀਕਾ। [12]ਧਰਮ ਦੀ ਕਿਰਤ। *ਰਾਮਕਲੀ ਦੀ ਵਾਰ ਮ: ੩ ॥ †ਪਾ:—ਗਤਿ।

‡ਏਥੇ ਕਵਿ ਜੀ ਸਤਿਗੁਰ ਜੀ ਦਾ ਵਾਕ ਦੱਸ ਰਹੇ ਹਨ ਕਿ ਵੇਸ਼ਜਾ ਨੂੰ ਕਦੀ ਅੱਖਾਂ ਨਾਲ ਨਾ ਤੱਕੋ, ਇਥੋਂ ਭੀ ਇਹੀ ਸਿੱਧ ਹੁੰਦਾ ਹੈ ਕਿ ਜੋ ਕੁਝ ਕਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੁਰਬਾਰਧ ਦੇ ਅਧਜਾਯ ੨੧ ਅੰਕ ੨੩ ਤੇ ਅਧਜਾਯ ੨੨ ਅੰਕ ੧੫ ਵਿਚ ਵਰਣਨ ਹੋਇਆ ਹੈ ਉਹ ਸਾਰਾ ਗ਼ਲਤ ਹੈ, ਕਿਉਂਕਿ ਵੇਸ਼ਜਾ ਦਾ ਦਰਸ਼ਨ ਕਰਨੋਂ ਭੀ ਏਥੇ ਮਨ੍ਹਾ ਕਰ ਰਹੇ ਹਨ।

ਕਰਿ ਕੈ ਵੈਂਡ ਖਾਵੈਂ ॥੩੦॥ ਗੁਰ ਸਿੱਖਨ ਕੀ ਸੇਵਾ ਕਰਿਹੀਂ। ਭਾਉ ਧਾਰਿ ਉਰ ਚਰਨ ਪਖਰਿਹੀਂ[1]। ਨਗਨ[2] ਬਸਤ੍ਰ ਦੇ ਭੋਜਨ ਭੂਖਾ।ਸ਼ਬਦ ਬਿਚਾਰਿ ਲਹੈ ਉਰ ਸੂਖਾ[3] ॥੩੧॥ ਦੋਹਰਾ॥ ਸੁਨਿ ਸ਼੍ਰੀ ਗੁਰ ਉਪਦੇਸ਼ ਅਸ ਰਿਦੇ ਧਾਰਿ ਦਿਢ ਸੋਇਤਿਸ ਪ੍ਰਕਾਰ ਕਰਨੇ ਲਗਜੋ ਮਹਾਂ ਪ੍ਰੇਮ ਮੈਂ ਹੋਇ॥੩੨॥ਚੌਪਈ॥ ਜੋ ਭੂਖਾ ਭੋਜਨ ਤਿਹ ਦੇਈ।ਨਗਨ ਦੇਖਿ ਕਰਿ ਬਸਤ੍ਰ ਉਢੇਈ।ਸਿੱਧਸਾਧ ਤਿੰਹ ਘਰ ਬਹੁ ਆਵਹਿੰ। ਰੈਨ ਬਸੇਰਾ ਕਰਿ ਪੁਨ ਜਾਵਹਿੰ ॥ ੩੩ ॥ ਏਕ ਦਿਵਸ ਇਕ ਬੈਚਕ[3] ਆਯੋ। ਤਨ ਮੈਂ ਸਿਖ ਕੋ ਭੇਖ ਬਨਾਯੋ। ਬਾਨੀਕੰਠ ਪਢੈ ਕਰਿ ਪ੍ਰੀਤਾ। ਮਨ ਲੋਭੀ ਜਿਹ ਮਤਿ ਵਿੱਪ੍ਰੀਤਾ[4]॥੩੪॥ ਦੋਹਰਾ॥ ਸੇਵਾ ਕਰੀ ਬਿਭਾਵਰੀਂ[5], ਪੁਨ ਮੂਲੇ ਕੀ ਨਾਰਿ। ਭੂਖਨ ਰਖੇ ਉਤਾਰਿ ਕੈ ਬੈਚਕ ਲਏ ਨਿਹਾਰ[6]॥੩੫॥ ਚੌਪਈ॥ ਸੋਇ ਰਹੇ ਜਬਿ ਸਭਿ ਪਹਿਚਾਨੇ[7]।ਸੋ ਭੂਖਨ ਲੀਨੇ ਨਿਜ ਪਾਨੇ[8]। ਨਿਕਸਨ ਲਗਜੋ ਬਹਿਰ ਕੋ ਧਾਏ। ਤਾਰੋ ਪੌਰ[9] ਪਿਖਜੋ, ਹਟਿ ਆਏ॥੩੬॥ਮੂਲੇ ਕੋ ਕਰ ਸੰਗ[10] ਜਗਾਵਾ। ਕਪਟ ਧਾਰਿਕੈ ਬਚਨ ਅਲਾਵਾ'ਜਾਵੋਂ ਵਹਿਰ,ਦੀਜੀਐਤਾਰੀ[11]। ਹੋਵਤਿ ਸੂਰ[12] ਉਦਰ[13] ਮੁਝ ਭਾਰੀ'॥੩੭॥ ਦੋਹਰਾ॥ਮੂਲਾ ਬੋਲਜੋ 'ਸੰਤ ਜੀ ! ਵਹਿਰ ਤਿਮਰ ਕਿਉਂ ਜਾਤਿ। ਰਮਨੇ ਬੈਠੋ[14] ਅਜਰ ਮਹਿੰ[15], ਹੌਂ ਉਚਾਇ ਹੋਂ ਪ੍ਰਾਤ[16] ॥ ੩੮ ॥ ਚੌਪਈ॥ਬੋਲਜੋ ਬੈਚਕ 'ਬਾਹਿਰ ਜਾਊਂ। ਸਦਨ ਵਿਖੈ ਬੈਠਤਿ ਸ਼ਰਮਾਊਂ'। ਉਠਿ ਕੈ ਮੂਲਾ ਲੈਕਰਿ ਤਾਰੀ[17]। ਆਯੋ ਜਬਿਹੀ ਅਜਰ ਮਝਾਰੀ ॥ ੩੯॥ ਬੈਚਕ ਕਾਂਖ ਬਿਖੈ[18] ਤੇ ਗਿਰੇ। ਭੂਖਨ, ਪੁਨ ਨ ਉਠਾਇ, ਸੁ ਡਰੇ*।ਮੂਲੇ ਤਬ ਉਠਾਇ ਨਿਜ ਹਾਥਾ।ਦਏ ਤਾਂਹਿ ਕੋ ਤਬਿ ਹਿਤ ਸਾਥਾ॥੪੦॥ਦੋਹਰਾ॥ ਤਿਹਕੋ ਵਹਿਰ ਨਿਕਾਸਿਕੈ ਸੋਇ ਰਹਜੋ ਬਿਚ ਧਾਮ। ਭੀ ਪ੍ਰਭਾਤਿ ਤਿਹ ਥਾਨ ਕੋ ਦੇਖਤਿ ਮੂਲੇ ਬਾਮ ॥ ੪੧ ॥ ਚੌਪਈ ॥ 'ਭੂਖਨ ਧਰੇ ਨਹੀਂ ਕਿਹ ਥਾਈਂ। ਕਹਾਂ ਗਏ ਕਿਹ ਲੀਨ ਚੁਰਾਈ ?' ਮੂਲਾ ਕਹੈ ਰੈਨ ਘਰ ਮਾਂਹੀ। ਤਸਕਰ ਲਗੇ ਨ ਜਾਨੇ ਜਾਈ[19] ॥ ੪੨ ॥ ਲੈ ਗਮਨੇ ਭੂਖਨ ਕੋ ਸੋਈ[19] ॥

[1]ਧੋਵਣ। [2]ਨੰਗੇ ਨੂੰ। [3]ਠੱਗ। [4]ਉਲਟੀ। [5]ਰਾਤ ਨੂੰ। [6]ਦੇਖ ਲਏ। [7](ਠੱਗ ਨੇ) ਸਮਝੇ। [8]ਆਪਣੇ ਹੱਥ। [9]ਅੰਦਰਾ ਵੱਜਾ ਦਰਵੱਜੇ ਨੂੰ। [10]ਹੱਥ ਨਾਲ ਹਿਲਾਕੇ। [11]ਕੁੰਜੀ। [12]ਸੂਲ। [13]ਪੇਟ ਵਿਚ। [14]ਆਨੰਦ ਨਾਲ ਬੈਠੋ ਭਾਵ ਮੰਗਲ ਹੋ ਲਓ। [15]ਵਿਹੜੇ ਵਿੱਚ। [16]ਚੁਕਵਾਇ ਦਿਆਂਗਾ ਸਵੇਰ ਨੂੰ। [17]ਚੋਰ ਦੀ ਕੱਛ ਵਿਚੋਂ। [18]ਚੋਰ ਲਗੇ ਹਨ (ਪਰ ਸਾਨੂੰ) ਮਲੂਮ ਨਹੀਂ ਪਏ। [19](ਓਹ ਚੋਰ) ਗਹਿਣੇ ਲੈ ਗਏ ਹਨ।

*ਪਾਃ—ਬੈਚਕ ਕਾਖ ਬਿਖੈ ਤੇ ਗਿਰਾ। ਭੂਖਨ ਡੱਬਾ, ਦੇਖਿ ਸੁ ਡਰਾ।

ਬਿਨ ਜਾਗੇ ਤੇ ਅਸ ਗਤਿ ਹੋਈ। ਨਿਸਾ ਹਮਾਰੇ ਘਰ ਸਿਖ ਜੋਊ। ਉਠਿ ਕਰਿ ਗਯੋ ਸੁ ਲੱਜਿਤਿ ਹੋਊ॥੪੩॥ਦੋਹਰਾ॥-ਸਭਿ ਦੇਵਹਿੰਗੇ ਦੋਸ਼ ਮੁਝ-ਅਸ ਜਾਨੀਂ ਮਨ ਮਾਂਹਿ।ਗਯੋ ਬਡੀ ਕੁਨ ਸਾਰ ਤੇ,ਸਿੱਖ ਦੋਸ਼ ਕਛੁ ਨਾਂਹਿ[1]॥੪੪॥ ਚੌਪਈ ॥ ਨਿਜ ਤਿਯ ਕੋ ਭੂਖਨ ਘਰਿਵਾਏ। ਔਰ ਹਰਖ ਹਿਤ ਤਤਛਿਨ ਪਾਏ। ਕਿਤਿਕ ਦਿਵਸ ਮਹਿੰ ਪ੍ਰਭੁ ਢਿਗ ਆਯੋ। ਨਮਸਕਾਰ ਕਰਿ ਦਰਸ਼ਨ ਪਾਯੋ ॥੪੫॥ ਕ੍ਰਿਪਾਨਿਧਾਨ ਕਹਜੋ[2]ਸੁਨਿ ਮੂਲਾ !। ਰਿਦਾ ਤੋਰ ਸਿੱਖੀ ਅਨਕੂਲਾ[3]। ਮਮ ਪਰਦਾ ਤੈਂ ਢਕਜੋ ਬਨਾਈ*।ਤੈਰੋ ਢਕਿ ਹੈ ਗੁਰੂ ਸਦਾਈ ॥ ੪੬ ॥ ਦੋਹਰਾ ॥ ਸ਼ਬਦ ਗਰੂ ਕੋ ਰਿਦਾ ਹੈ ਸ਼੍ਰਵਨ, ਮਨਨ, ਨਿਧਯਾਸ[4]। ਕਰਹੁ ਸਦਾ ਉਰ ਗਯਾਨ ਹੈ, ਬੰਧਨ ਜਗਤ ਬਿਨਾਸ਼[5]॥ ੪੭ ॥ ਚੌਪਈ ॥ ਤ੍ਰਿਕਾਲੱਗ ਦਰਸ਼ੀ[6] ਤਿਹ ਕਾਲਾ। ਪ੍ਰਭੁ ਕ੍ਰਿਪਾ ਤੇ ਭਯੋ ਨਿਹਾਲਾ। ਸਦਨ ਗਯੋ ਹੈ ਮੋਹ ਬਿਨਾਹੀ[7]। ਹੈਤਾ ਤਜਿ ਬਰਤ ਰੋ ਜਗ ਮਾਂਹੀ ॥ ੪੮ ॥

ਇਕ ਦਿਨ ਸੰਗਤ ਕੇਰ ਮਝਾਰਾ। ਬੈਠੇ ਪ੍ਰਭੁ ਹੈਂ ਸ਼ਬਦ ਵਿਚਾਰਾ। ਪ੍ਰਿੱਥਾ, ਖੇਡਾ ਦਰਸ਼ਨ ਆਸੂ[8]। ਚਲਿ ਆਏ ਸ਼੍ਰੀ ਨਾਨਕ ਪਾਸੂ ॥ ੪੯ ॥ ਚਰਨ ਬੰਦਨਾ ਕਰਿਕੈ ਦੋਊ। ਬੈਠੇ ਸ਼ਬਦ ਸੁਨਤਿ ਭੇ ਸੋਊ। ਚਤਰ ਘਟੀ ਬੀਤੀ ਪਸ਼ਚਾਤੀ।ਤਿਨ ਸੋਂ ਬੋਲੇ ਪ੍ਰਭੁ ਇਸ ਭਾਂਤੀ॥੫੦॥'ਜੁਕਛੁ ਕਾਮਨਾ ਰਿਦੇ ਤੁਮਾਰੇ। ਜਾਚਹੁ,ਪੂਰਹਿ ਸ਼੍ਰੀ ਕਰਤਾਰੇ'।ਸ਼ਬਦ ਬਿਚਾਰਿ ਸੁਨਜੋ ਜਥ

---

[1]ਭਾਵ–ਰਾਤ ਜੋ ਸਿਖ ਸਾਡੇ ਘਰ ਸੀ, ਉਹ ਸ਼ਰਮਿੰਦਾ ਹੁੰਦਾ ਟੁਰ ਗਿਆ ਹੈ, ਇਉਂ ਆਪਣੇ ਮਨ ਵਿਚ ਜਾਣਕੇ ਕਿ ਸਾਨੂੰ ਦੋਸ਼ ਦੇਣਗੇ, ਤਾਹੀਓਂ ਬੜੀ ਤੜਕੇ ਟੁਰ ਗਿਆ ਹੈ, ਤਾਂਤੇ ਸਿੱਖ ਦਾ ਦੋਸ਼ ਕੁਛ ਨਹੀਂ ਹੈ। [2]ਅਨੁਸਾਰ। [3]ਇਸ ਦਾ (ਭਾਵ ਸ਼ਬਦ ਦਾ) ਮੁੜ ਮੁੜ ਧਯਾਨ ਵਿਚ ਟਿਕਾਉਣਾ, ਫਿਰ ਫਿਰ ਸਿਮਰਨਾ। [4]ਨਾਸ਼ ਹੋ ਜਾਣਗੇ। [5]ਤਿੰਨ ਕਾਲਾਂ ਦਾ ਗਿਆਤਾ (ਹੋ ਗਿਆ)। [6]ਮੋਹ ਤੋਂ ਖਾਲੀ (ਹੋਕੇ) (ਅ) ਮੋਹ ਹਰਕੇ। [7]ਦਰਸ਼ਨ ਵਾਸਤੇ ਛੇਤੀ [ਸੰਸਃ, ਆਸ਼ੁ] (ਅ) ਦਰਸ਼ਨ ਦੀ ਆਸਾ ਧਾਰਨ ਵਾਲੇ।

*ਗੁਰੂ ਜੀ ਦਾ ਦੇਖਕੇ ਅਣਡਿੱਠ ਕਰਨ ਦੇ ਅਸੂਲ ਦੀ ਕਦਰਦਾਨੀ ਦਾ ਕਿੰਨਾ ਕਮਾਲ ਹੈ। ਠੱਗ ਨੇ ਸਿੱਖੀ ਬਾਣਾ ਧਾਰਿਆ ਸੀ, ਤੇ ਉਸ ਦਾ ਕੇਵਲ ਸਿੱਖ ਕਹਿਲਾਉਣ ਕਰਕੇ ਮੂੰਹ ਨੇ ਪੜਦਾ ਨਹੀਂ ਪਾੜਿਆ, ਮਾਇਆ ਸ੍ਰੀਗੁਰੂ ਜੀ ਦੀ ਸਮਝ ਕੇ ਹਰਖ ਸ਼ੋਕ ਨਹੀਂ ਕੀਤਾ। ਮੂਲੇ ਦੇ ਇਸ ਕਮਾਲ ਦੇ ਇਨਸਾਨੀ ਪਿਆਰ ਅਰ ਦੇਖਕੇ ਅਣਡਿੱਠ ਕਰਨ ਦੇ ਸ਼ੁਭ ਗੁਣ ਦਾ ਗੁਰੂ ਜੀ ਨੇ ਇਹ ਕਦਰ ਪਾਇਆ ਕਿ ਮੂਲੇ ਦੀ ਸਿੱਖੀ ਭਾਵਨਾ ਨੂੰ 'ਆਪਣਾ ਪਰਦਾ ਕਜੀਜਾ' ਆਖਕੇ ਸਨਮਾਨਿਆ। ਮਾਦਾ ਪ੍ਰਸਤ ਪੱਛਮੀ ਮੁਲਕਾਂ ਤੋਂ ਆਈ ਇਕ ਦੂਜੇ ਦੀ ਨਿੰਦਾ ਤੇ ਖੋਦ ਦਾਇਕ ਨੁਕਤਾਚੀਨੀ ਦੀ ਰਵਸ਼ ਸਿੱਖੀ ਦੇ ਕਿਤਨੀ ਉਲਟ ਹੈ।

ਦੋਈ। ਰਿਦੇ ਸ਼ਾਂਤਿ ਪ੍ਰਾਪਤਿ ਤਬਿ ਹੋਈ ॥ ੫੧ ॥ ਹਾਥ ਬੰਦਿ ਅਤਿ ਨਿੰਮ੍ਰੇ ਹੋਇ।ਬੋਲੇ ਲੋਭ ਲਹਿਰ ਮਨ ਖੋਇ। 'ਸ਼੍ਰੀ ਗੁਰ!ਸੁਨਹੁ ਕਰਹੁ ਜੇ ਕਰੁਨਾ। ਚਰਨ ਸ਼ਰਨ ਨਿਜ ਦੀਜੈ ਪਰਨਾ' ॥ ੫੨ ॥ ਜਾਨਹਿੰ ਸਗਰੋ ਜਗਤ ਅਸਾਰੇ[1]। ਸੁਪਨ ਪਦਾਰਥ ਜਿਉਂ ਨਿਰਧਾਰੇ[2]। ਮਾਨਿ ਹੁਕਮ ਪ੍ਰਭੁ ਹਰਖ ਹੁਵੀਜੈ[3]। ਨਾਂਹਿ ਚਾਹਿ ਕਛੁ, ਇਹ ਬਰ ਦੀਜੈ[4] ॥ ੫੩ ॥ ਬੋਲੇ ਸ਼੍ਰੀ ਪ੍ਰਭੁ 'ਹਮ ਪਗ ਤਹਿੰਵਾ[5]।ਬਸਹਿੰ[6] ਸਦਾ,ਸਤਿਸੰਗਤ ਜਹਿੰਵਾ। ਸੰਤ ਸਭਿਨਿ* ਕੀ ਸੇਵ ਕਰੀਜੈ। ਤਿਨ ਮੈਂ ਮਿਲਿ ਕਰਿ ਸਮਾਂ ਬਿਤੀਜੈ ॥ ੫੪ ॥ ਸੰਤ ਕਰ੍ਤਾਰ ਭੇਦ ਕਛੁ ਨਾਂਹੀ।ਦਿੜ ਨਿਸ਼ਚੈ ਧਾਰਹੁ ਮਨ ਮਾਂਹੀ।ਧਰਮ ਕ੍ਰਿੱਤ ਕਰਿ ਵੰਡ ਸੁ ਖਾਓ। ਚਰਨ ਸ਼ਰਨ ਨਿਤ ਇਉਂ ਜਿ ਕਮਾਓ ॥ ੫੫ ॥ ਸਰਗੁਨ ਰੂਪ ਸਰੀਰ ਪਛਾਨੋ। ਸ਼ਬਦ ਰਿਦਾ ਮਮ[7], ਨਿਰਗੁਨ ਮਾਨੋ[8]। ਮਿਲੇ ਸਰੀਰ[9] ਬਿਛੁਰ ਸੋ ਜਾਵਹਿੰ। ਸ਼ਬਦ ਮਿਲੇ ਨਾ ਬਿਛੁਰਨ ਪਾਵਹਿੰ'॥੫੬॥ ਤਿਨ[10] ਸੁਨਿਕੈ ਸ਼੍ਰੀ ਨਾਨਕ ਬਾਨੀ।ਤਿਸ ਬਿਧਿ ਕੀਨਿ ਨੀਕ ਮਨਮਾਨੀ। ਜੀਵਨ ਮੁਕਤਿ ਰੁਚਿਰ ਪਦ ਪਾਵਾ। ਸਤਿਗੁਰ ਬਚਨ ਰਿਦੈ ਠਹਿਰਾਵਾ ॥੫੭॥ ਜਾਨਜੋ ਸਗਰੋ ਜਗਤ ਅਸਾਰਾ। ਬਹੁਰ ਨ ਪ੍ਰਾਪਤਿ ਭਾ ਸੰਸਾਰਾ। ਕਿਤਿਕ ਸਮਾਂ ਜਬਿ ਤਹਾਂ ਗੁਜ਼ਾਰਾ। ਇਕ ਦਿਨ ਬੈਠੇ ਮੋਖ ਉਦਾਰਾ॥੫੮॥

---

[1]ਆਸਰਾ। [2]ਮਿੱਥਜਾ। [3]ਵਾਲੂ ਪ੍ਰਪੱਕ ਕਰੀਏ। [4]ਅਨੰਦ ਹੋਵੀਏ। [5]ਓਥੇ। [6]ਵਸਦੇ ਹਨ। [7]ਮੇਰਾ ਹਿਰਦਾ ਹੈ। [8](ਇਸ ਨੂੰ ਮੇਰਾ) ਨਿਰਗੁਣ (ਰੂਪ) ਮੰਨੋ। [9]ਜੋ ਸਰੀਰ ਨੂੰ ਮਿਲਦੇ ਹਨ। [10]ਉਹਨਾਂ ਨੇ।

*ਇਹ ਉਪਦੇਸ਼ ਗੁਰੂ ਘਰ ਦੇ 'ਨਾਮ ਦੇ ਪ੍ਰੇਮੀ ਸੰਤਾਂ' ਦਾਸਤੇ ਹੋ ਰਿਹਾ ਹੈ। ਅਜ ਕਲ ਸਾਰੇ ਸੰਤਾਂ ਦੀ ਸੇਵਾ ਹਾਨੀਕਾਰਕ ਹੈ, ਬਾਹਲੇ ਲੋਕ ਕੇਵਲ ਭੇਖ ਧਾਰਕੇ ਫਿਰ ਰਹੇ ਹਨ। ਕੋਈ ਛਿਪਿਆ ਰਾਧਾ ਸ੍ਵਾਮੀ ਹੁੰਦਾ ਹੈ, ਕੋਈ ਖਰੜ ਵੇਦਾਂਤੀ ਕਰਨੀ ਹੀਨ, ਕੋਈ ਸੂਫੀ ਰੰਗਤ ਦਾ ਗੱਪੀ, ਕੋਈ ਪੌਰਾਣਕੀ ਕੇਵਲ ਬੁਲੇਰਾ, ਕੋਈ ਕੁੱਛ। ਕੋਈ ਕੁੱਛ, ਅਨੇਕ ਮਤਾਂ ਦੇ ਸੰਤਾਂ ਨੂੰ ਮਿਲ ਮਿਲਕੇ ਮਤ ਵਿਚਲ ਜਾਂਦੀ ਹੈ, ਸੰਤ ਓਹ ਜੋ ਇਕ ਨਾਮ ਦਾ ਉਪਾਸਕ ਤੇ ਪ੍ਰੇਮੀ ਹੋਵੇ, ਗੁਰੂ ਨਾਨਕ ਦੇਵ ਦੇ ਚਰਨਾਂ ਦਾ ਭੌਰਾ, ਭਗਤੀ ਭਾਵ ਵਿਚ ਦਿਸਥਿਤ ਤੇ ਉਚੀ ਮਤ ਵਾਲਾ ਆਚਰਨ ਦਾ ਉੱਚਾ ਹੋਵੇ; ਐਸੇ ਸੰਤਾਂ ਦੀ ਸੰਗਤ ਤਾਰਦੀ ਹੈ।

ਯਥਾ ਸ਼੍ਰੀ ਮੁਖਵਾਕ:—ਜਿਨ੍ਹ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾ ਮਨਿ ਮੰਤੁ ॥
ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥ ੧ ॥ [ਗਉ ਵਾਰ ਮ: ੫

ਤਥਾ:—ਜਿਨਾ ਸਾਸਿ ਗਿਰਾਸਿ ਨ ਵਿਸਰੈ ਸੋ ਹਰਿ ਜਨ ਪੂਰੇ ਸਹੀ ਜਾਣਿ ॥ [ਸ੍ਰੀ: ਵਾਰ ਮ: ੪

ਦੋਹਰਾ ॥ ਪ੍ਰਿਥੀਮਲ ਸਹਿਗਲ ਉਭੈ ਰਾਮਾ ਭਿਡੀ ਤੀਨ[੧]। ਆਏ ਸ਼੍ਰੀ ਗੁਰ ਦਰਸ ਕੋ ਜੱਗਆਸਾ ਮਨ ਲੀਨ॥੫੯॥ਚੌਪਈ॥ਬੰਦਿ ਪਦਾਰਬਿੰਦ ਕੋ ਬੈਸੇ।ਕਿਤਿਕ ਕਾਲ ਮਹਿੰ ਬੋਲੇ ਐਸੇ।"ਹਮਕੋ ਇਸ ਬਿਧਿ ਪੰਥ ਥਤੱਯੋ। ਬਿਸ਼ਨ ਰੂਪ ਮੈਂ ਇਕ ਹੈ ਜੱਯੋ ॥ ੬੦ ॥ ਸਹਿਜ ਸੁਖੇਨ ਮੋਖ ਸੋ ਪਾਵੈਂ। ਕਠਨ ਕਰਮ ਜੇ, ਕੌਨ* ਕਮਾਵੈ'।ਸੁਨਿ ਕਰਿ ਸਤਿਗੁਰ ਬਚਨ ਬਖਾਨੇ। "ਤੈ ਬਿਧਿ ਤਪ ਤਪਸੀ ਸਭਿ ਠਾਨੇ॥੬੧॥ ਦੋਹਰਾ ॥ ਨਗਨ, ਛੁਧਾ[੨], ਜਲ, ਅਗਨ ਸੋਂ ਤਨ ਤਾਪਹਿੰ ਨਰ ਜੋਇ। ਕਹੈਂ ਤਾਮਸੀ ਤਪ ਇਹੈ ਕਰਨ ਕਠਨ ਹੈ ਸੋਇ॥੬੨॥ ਚੌਪਈ॥ ਜੇ ਯੁਤ ਕਾਮਿ ਸਿ[੩] ਰਿਧਿ ਸਿਧਿ ਪਾਵਹਿੰ। ਨਿਹਕਾਮੀ[੪] ਮਨ ਸੁਧ ਹੈ ਜਾਵਹਿ। ਬਹੁਰੋ ਇਸ ਤਪ ਕਾ ਹੰਕਾਰਾ। ਫੁਰਿ ਆਵਤਿ ਹੈ ਕੋਤਿਕ ਬਾਰ॥੬੩॥ਤਾਂਤੇ ਰਜ ਸਤਿ ਤੁਮ ਤਪ ਕੀਜੈ'। ਹੋਇ ਕੱਲਆਨ ਤਾਪ ਤੈ ਛੀਜੈ'। ਕਹੈਂ ਸੁ "ਰਜ ਸਤ ਲਖੈਂ ਨ ਕੋਊ। ਭੇਦ ਬਤਾਵਹੁ ਜਾਨਹਿੰ ਸੋਊ ॥੬੪॥ ਦੋਹਰਾ ॥ ਰਜੋਗੁਨੀ ਤਪ,ਸ਼ਾਂਤਕੀ, ਭਗਤਿ ਕਹਤਿ ਹੈ ਕਾਹਿ[੫]?। ਕਰੁਣਾਕਰ ਇਹ ਭੇਦ ਜੇ ਸਰਬ ਕਹਉ ਹਮ ਪਾਹਿ' ॥੬੫॥ਚੌਪਈ॥ਸੁਨਿ ਸ਼੍ਰੀ ਮੁਖ ਸੋਂ ਬਚਨ ਉਚਾਰੇ। "ਪਰਤਿਯ[੬] ਪਿਖਨ ਨੈਨ ਹਟਕਾਰੇ' । ਨਿੰਦਾ, ਨੁਤਿ[੭] ਨਹਿੰ ਸ਼੍ਰਵਨ ਸੁਨਾਵਹੁ[੮]। ਕਰ ਚੋਰੀ ਜਾਰੀ ਨ ਲਗਾਵਹੁ॥੬੬॥ਕਬਿ ਨ ਕੁਸੰਗਤਿ ਪਗ ਸੋਂ[੧੦] ਜੱਯੋ। ਕਰਨ ਕੁਕਰਮਨ ਮਨ ਨ ਚਲੱਯੋ। ਸੰਤ ਦਰਸ ਮਸਤਕ ਚਖ[੧੧]ਲਾਵਹਿ।ਜਸ ਗੁਬਿੰਦ ਨਿਤ ਕਰਣ ਸੁਨਾਵਹਿ[੧੨]॥੬੭॥ਰਸਨਾ ਅਸਤਿ[੧੩] ਨ ਬਕੇ ਬਹੋਰੋ।ਸਿਫਤ ਪ੍ਰੇਮ-ਸ਼ੁਰ ਮਹਿੰ ਨਿਤ ਜੋਰੋ[੧੪]। ਸੇਵਦਾਨ[੧੫] ਨਿਜ ਕਰ ਸੋਂ ਕਰਨਾ।ਸਤਿ ਸੰਗਤ ਗਮਨੈ ਸਦਚਰਨਾ ॥ ੬੮ ॥ ਕਰਨ–ਰਾਜਸੀ–ਤਪ ਇਹ ਜਾਨੋ। ਸੁਨਹੁ –ਸ਼ਾਂਤਿਕੀ–ਤਪ ਜੁ ਬਖਾਨੋਂ।ਨਾਮ ਗੁਰੂ ਬਾਲੀ ਜਿਸਕਾਲ।ਸੁਨਤਿ ਪਢਤਿ ਨਰ ਆਲਸ ਟਾਲਿ॥੬੯॥ਮਨ ਤਿਹ ਸਮੈ ਨਿਕਸਿ ਕਤਿ ਜਾਈ।ਬਾਰ ਬਾਰ ਚੋਕਹਿ ਬਰਿਆਈ[੧੬]।ਮਨ ਰੋਕਤਿ ਨਹਿੰਆਲਸ ਕਰਿਹੀ।ਮਨ ਕਰਿ ਸ਼ੁਮਤਿ

[੧]ਪ੍ਰਿਥੀਮਲ ਇਕ, ਸਹਗਲ ਦੋ, ਤੇ ਰਾਮਾ ਭਿਡੀ ਤਿੰਨੇ, ਪਰੰਤੂ ਇਨ੍ਹਾਂ ਨੂੰ ਭਾਈ ਮਨੀ ਸਿੰਘ ਜੀ ਨੇ ਸਿੱਖਾਂ ਦੀ ਭਗਤ ਮਾਲ ਵਿਚ ਦੋ ਗਿਣਿਆਂ ਹੈ:–ਪ੍ਰਿਥੀਮਲ (ਜਾਤ ਦਾ) ਸਹਗਲ, ਤੇ ਰਾਮਾ (ਜਾਤ ਦਾ) ਭਿਡੀ। [੨]ਨਗਨਤਾ ਤੇ ਭੁੱਖ। [੩]ਕਾਮਨਾ ਸਹਤ ਹਨ, ਸੋ। [੪]ਜੋ ਕਾਮਨਾ ਰਹਤ ਹਨ, ਤਿਨ੍ਹਾਂ ਦਾ। [੫]ਕਿਸ ਨੂੰ। [੬]ਪਰਾਈ ਇਸਤ੍ਰੀ। [੭]ਮੋੜੇ। [੮]ਉਸਤਤੀ। [੯]ਕੰਨਾਂ ਨੂੰ ਨਾ ਸੁਣਾਓ। [੧੦]ਕੁਸੰਗਤ ਵਿਚ ਪੈਰਾਂ ਨਾਲ। [੧੧]ਨੇਤ੍ਰ। [੧੨]ਕੰਨਾਂ ਨਾਲ ਸੁਣੇ। [੧੩]ਝੂਠ। [੧੪]ਰਸਨਾ ਨੂੰ ਜੋੜੋ। [੧੫]ਮੇਵਾ ਤੇ ਦਾਨ। [੧੬]ਜੋਰੋ ਜੋਰੀ। *ਪਾ:–ਲੋਕ।

ਸ਼ਬਦ ਮਹਿੰ ਧਰਿਹੀ[1] ॥ ੭੦ ॥ ਦੋਹਰਾ ॥ ਬਾਜ ਮਸਾਲਾ ਦੇਵਹੀ[2], ਜਿਉਂ ਖਾਵੈ ਨਹਿੰ ਸੋਇ। ਤਿਉਂ ਮਨ ਭਰਮਤਿ ਦਸ ਦਿਸ਼ਾ ਸ਼ਬਦ ਨ ਪ੍ਰੇਮੀਹੋਇ ॥੭੧॥ਚੌਪਈ ॥ ਪੁਨ ਜੋ ਤਾਂਹਿ ਖੁਵਾਵਨ ਹਾਰਾ। ਕਰ ਰਾਖਤਿ ਅਸ੍ਵ ਬਦਨ ਮਝਾਰਾ[3]। ਹੋਇ ਥਕਤਿ ਸੋ ਖਾਇ ਮਸਾਲਾ। ਰੋਗ ਦੇਹਿ ਮਿਟ ਜਾਤਿ ਬਿਸਾਲਾ॥੭੨॥ਜੋ ਆਲਸ ਕਰਿ ਨਹੀਂਖੁਆਵਹਿ।ਤੌ ਲਗ ਰੋਗ ਨ ਅਸੁ ਕੋ ਜਾਵਹਿ। ਹਯ ਮੁਖ ਮੈਂ ਜੋ ਦੀਨ ਮਸਾਲਾ। ਸੋ ਭੀ ਡਾਰਦੇਤਿ[4] ਤਤਕਾਲਾ ॥੭੩॥ ਦੋਹਰਾ॥ ਮਨ ਤੁਰੰਗ ਦੁਰਵਾਸ਼ਨਾ ਦੀਰਘ ਰੋਗ ਸੁ ਜਾਨਿ[5]। ਸ਼ਬਦ ਧਯਾਨ ਮਹਿੰ ਜੋਰਨੋ ਭੇਖਜ ਤਾਂ ਪਹਿਚਾਨ[6] ॥ ੭੪ ॥ ਚੌਪਈ ॥ ਜਬਹਿ ਸ਼ਬਦ ਨੈ ਮਨ ਸਮਝਾਯੋ। ਕਾਜੈ ਕਰਨ ਬਾਜ ਸਮ ਭਾਯੋ[7]। ਜਨਮ ਮਰਨ ਕੋ ਰੋਗ ਬਿਦਾਰਾ। ਏਹੁ-ਸ਼ਾਂਤਿਕੀ-ਤਪੁ ਜੁ ਸੁਖਾਰਾ' ॥੭੫॥ ਸੁਨਿਕੈ ਸ਼੍ਰੀ ਨਾਨਕ ਕੇ ਬਚਨਾ। ਇਨ ਤੀਨੋ ਕੀਨੋ ਮਨ ਖਚਨਾ। ਜਹਿੰ ਸਤਿਸੰਗਤਿ ਸੁਨਹਿੰ ਸਿਧਾਵਹਿੰ। ਸੇਵਾ ਕਰਹਿੰ ਸ਼ਬਦ ਮੁਖ ਗਾਵਹਿੰ ॥੭੬॥ਇਸਬਿਧਿ ਕੀਨ ਸ਼ਬਦ ਅੱਭਯਾਸਾ।ਨਿਜ ਸਰੂਪ ਭਾ ਗਯਾਨ ਪ੍ਰਕਾਸ਼ਾ। ਯੁਤਿ ਪਰਵਾਰ ਤਰੇ ਸੰਸਾਰਾ। ਗੁਰ ਉਪਦੇਸ਼ ਜੁ ਦਿਢ ਉਰਧਾਰਾ ॥੭੭॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਸਿੱਖਨ ਉਪਦੇਸ਼ ਦੇਕਰਿ ਉਧਾਰ' ਬਰਨਨੰ ਨਾਮ ਬਿਤਾਲੀਸਮੋ ਅਧਜਾਯ ॥ ੪੨ ॥

੪੩. [ਸ਼ਬਦ ਮਹਾਤਮ। ਮਾਲੋ, ਮਾਂਗੋ, ਕਾਲੂ, ਭਗਤਾ ਓਹਰੀ, ਜਾਪੁਵੰਸੀ, ਸ਼ੀਹਾਂ ਗੱਜਣ। ਫਿਰਣਾ, ਖਹਿਰਾ, ਜੋਧ ਪ੍ਰਤਿ ਉਪਦੇਸ਼।]

ਦੋਹਰਾ ॥ ਸਤਿਗੁਰ ਕੋ ਸੁਨਿਕੈ ਸ਼ਬਦ ਕੀਨ ਕਮਾਵਨ ਜਾਂਹਿ।
ਦੁਸ਼ਤਰ ਮਾਯਾ ਤੇ ਤਰੇ ਨਮਸਕਾਰ ਮਮ ਤਾਂਹਿ ॥ ੧ ॥

[1](ਐਉਂ) ਮਨ ਨੂੰ ਥਕਾ ਕੇ ਲਗਾਵੇ ਨਾਮ ਵਿਚ। [2]ਜਿਵੇਂ ਘੋੜੇ ਨੂੰ ਮਸਾਲਾ ਦਿਓ ਤਾਂ। [3]ਘੋੜੇ ਦੇ ਮੁਖ ਵਿਚ ਹਥ ਹਥਦਾ ਹੈ। [4]ਸੁੱਟ ਦੇਂਦਾ ਹੈ। [5]ਮਨ ਰੂਪੀ ਘੋੜੇ ਨੂੰ ਮੰਦੀ ਵਾਸ਼ਨਾ ਰੂਪੀ ਬੜਾ ਰੋਗ ਜਾਣ। [6]ਸ਼ਬਦ ਦੇ ਧਿਆਨ ਵਿਚ ਜੋੜਨਾ ਤਿਸਦੀ ਦਵਾਈ ਪਛਾਣ। [7]ਜਦੋਂ ਕਿ ਮਨ ਨੂੰ ਸ਼ਬਦ ਨੇ ਸਮਝਾ ਲਿਆ ਭਾਵ--ਜਦੋਂ ਸ਼ਬਦ ਅਭਜਾਸ ਕਰਦਿਆਂ ਮਨ ਦੁਰਵਾਸ਼ਨਾ ਵਿਚ ਜਾਣੋਂ ਰੁਕਕੇ ਸ਼ਬਦ ਧਿਆਨ ਵਿਚ ਲਗ ਪਿਆ ਤਦੋਂ ਕਾਜੇ ਹੋਏ ਘੋੜੇ ਨੂੰ ਮਸਾਲੇ ਦੇ ਮੁਆਫਕ ਪੈਣ ਢਾਂਡੂ(ਸ਼ਬਦ ਅਭਜਾਸ ਉਸਨੂੰ) ਸੁਖਾ ਜਾਵੇਗਾ। ਘੋੜੇ ਨੂੰ ਮਸਾਲਾ ਖੁਆਕੇ ਫੇਰ ਕਜਈ ਜਾ ਦਹਾਨਾਂ ਮੂੰਹ ਵਿਚ ਦੇਕੇ ਇਸਨੂੰ ਪਿਛਲੇ ਪਾਸੇ ਕੱਸ ਦੇਂਦੇ ਹਨ, ਜਿਸ ਨਾਲ ਘੋੜੇ ਦੇ ਮੂੰਹ ਵਿਚੋਂ ਲਾਲਾਂ ਵਗ ਜਾਂਦੀਆਂ ਹਨ ਤੇ ਘੰਟਾ ਕੁ ਭਰ ਦਾਣਾਂ ਪੱਠਾ ਪਾਣੀ ਪੀਣੋਂ ਰੁਕ ਜਾਂਦਾ ਹੈ, ਇਨੇਂ ਚਿਰ ਵਿਚ ਮਸਾਲਾ ਹਜ਼ਮ ਹੋ ਜਾਂਦਾ ਹੈ ਜਿਸ ਨੂੰ ਕਾਜਾ ਕਰਨਾ ਕਹਿੰਦੇ ਹਨ। ਮੁਰਾਦ ਇਹ ਹੈ ਕਿ ਸ਼ਬਦ ਵਿਚ ਮਨ ਦਾ ਜੋੜਨਾ ਘੋੜੇ ਨੂੰ ਮਾਨੋ ਮਸਾਲਾ ਦੇਣਾ ਹੈ ਤੇ ਮਨ ਨੂੰ ਦੁਰਵਾਸ਼ਨਾ ਤੋਂ ਹੋੜਕੇ ਵਾਰੰਵਾਰ ਸ਼ਬਦ ਦੇ ਧਿਆਨ ਵਿਚ ਲਾਉਂਦੇ ਰਹਿਣਾ ਇਹ ਮਾਨੋ ਕਾਜੇ ਕਰਨਾ ਹੈ।

{ ਦੁਸ਼ਤਰ=ਜੋ ਤਰਨੀ ਕਠਨ ਹੋਵੇ, ਉਹ ਨਦੀ, ਸਮੁੰਦ੍, ਝੀਲ, ਸਰ ਆਦਿ ਜਿਸ ਤੋਂ ਪਾਰ ਹੋਣਾ ਔਖਾ ਹੋਵੇ। [ਸੰਸਃ, ਦੁਸ੍ਤਰ]। }

ਅਰਥ–ਜਿਨ੍ਹਾਂ ਨੇ ਸਤਿਗੁਰ ਦਾ ਉਪਦੇਸ਼ (ਅਥਵਾ ਨਾਮ ਮੰਤ੍ਰ) ਸੁਣਕੇ ਉਸ ਦੀ ਕਮਾਈ ਕੀਤੀ ਹੈ ਓਹ ਉਖਿਆਈ ਨਾਲ ਤਰੀ ਜਾਣ ਵਾਲੀ ਮਾਯਾ ਨੂੰ ਤਰ ਗਏ, ਓਹਨਾਂ ਜੋਗ ਮੇਰੀ ਨਮਸਕਾਰ ਹੋਵੇ।

ਸ਼੍ਰੀ ਬਾਲਾ ਸੰਧੁਰੁ ਵਾਚ ॥ਚੌਪਈ॥ਸ਼੍ਰੀ ਅੰਗਦ ਸੁਨਿ ਕਥਾ ਅਗਾਰੀ॥ਬੈਠਹਿਂ ਪ੍ਰਭੁ ਧ੍ਰਮਸਾਲ ਮਝਾਰੀ। ਨਰ ਅਨੇਕ ਦਰਸ਼ਨ ਹਿਤ ਆਵਹਿਂ। ਸ਼ਬਦ ਸੁਨਹਿਂ, ਰਹਿ,ਬਹੁਰ ਸਿਧਾਵਹਿਂ॥੨॥ਮਾਲੋ ਮਾਂਗੋ* ਦੋ ਸਿਖ ਆਏ। ਚਰਨ ਕਮਲ ਪਰ ਸੀਸ ਨਿਵਾਏ॥ਹਾਥ ਬੰਦਿ ਅਰਦਾਸ ਬਖਾਨੀ॥'ਕਰਹੁ ਕ੍ਰਿਪਾ ਸ਼੍ਰੀ ਗੁਰ ਗੁਨ ਖਾਨੀ ॥੩॥ ਨਿਜ ਮੁਖ ਸੋਂ ਉਪਦੇਸ਼ ਕਰੀਜੈ॥ਜਿਹ ਤੇ ਜਨਮ ਮਰਨ ਕਟਿ ਦੀਜੈ'। ਇਉਂ ਸੁਨਿ ਜਿਨ ਕਰੁਨਾ ਰਸ ਨੈਨਾ। ਭਗਤਿ ਪ੍ਰਕਾਸ਼ਨ ਹਿਤ ਕਹਿ ਬੈਨਾ॥੪॥ 'ਅਗਨਿ ਤਾਪਨਾ ਜਲਮਹਿ ਰਹਿਨੋ। ਬ੍ਰਤ ਕਰਨੋ ਸੀਤੋਸ਼ਨ[੧] ਸਹਿਨੋ॥ਊਰਧ ਬਾਹੁ[੨] ਅਧੋ ਸਿਰ ਕਰਨਾ[੩]। ਖਰੇ ਹੋਨਿ ਚਿਰ ਲੌ ਇਕ ਚਰਨਾ[੪] ॥ ੫ ॥ ਦੋਹਰਾ ॥ ਕੰਦ ਮੂਲ ਚੁਨਿ ਖਾਵਨੇ, ਤੀਰਥ ਤੀਰ ਨਿਵਾਸ। ਭ੍ਰੁਮਿ ਭ੍ਰਮ[੫], ਚੰਦ੍ਰਾਇਣੀ[੬], ਤਮ ਗੁਣ ਏ ਤਪ ਰਾਸ[੭] ॥ ੬ ॥ ਚੌਪਈ ॥ ਗੋ ਤੇ ਮਨ[੮] ਜੁ ਇਕਾਗਰ ਕਰਨੋ। ਕਥਾ ਕੀਰਤਨ ਮਹਿਂ ਪੁਨ ਧਰਨੋ॥ਰੁਚਿ ਯੁਤਿ ਗੁਨਨ ਗਾਵਣਾ ਸੁਣਨੋ[੯]। ਮਿਲਕੇ ਸਤਿਸੰਗਤਿ ਨਿਤ ਗੁਣਨੋ[੧੦]॥੭॥ਕਰਮ ਤਾਮਸੀ ਕਰਨ ਦੁਖਾਰੇ[੧੧]॥ਇਹ ਜੁ ਰਾਜਸੀ[੧੨] ਲਖਹੁ ਸੁਖਾਰੇ॥ਫਲ ਬਿਸ਼ਾਲ ਹੈ ਥੋਰ ਕਮਾਈ॥ਤਿਨ[੧੩] ਮਿਹਨਤ ਬਡ ਲਘੁ ਫਲ ਪਾਈ' ॥੮॥ ਦੋਹਰਾ ॥ ਸੁਨਤਿ ਪ੍ਰਸ਼ਨ ਮਾਲੋ ਕਹਯੋ 'ਫਲ ਮਿਹਨਤ ਅਨੁਸਾਰ। ਕਰਤਿ ਅਲਪ ਫਲ ਅਲਪ ਹੈ ਬਹੁ ਕੋ ਬਹੁ ਸੁਖ ਸਾਰ॥੯॥ਚੌਪਈ॥

---

[੧]ਸੀਤ+ਉਸ਼ਨ=ਸਰਦੀ ਗਰਮੀ। [੨]ਉੱਪਰ ਬਾਹਾਂ (ਕਰਕੇ ਸੁਕਾ ਦੇਣੀਆਂ)। [੩]ਭਾਵ ਪੁੱਠਾ ਲਟਕਣਾ। [੪]ਇਕ ਪੈਰ ਦੇ ਭਾਰ। [੫]ਫਿਰਨਾ। [੬]ਇਕ ਪ੍ਰਕਾਰ ਦਾ ਬ੍ਰੱਤ, ਜਿਸ ਵਿਚ ਚੰਦ੍ਰਮਾ ਦੇ ਘਟਣ ਵਧਣ ਮੁਜਬ ਇਕ ਗ੍ਰਾਹੀ ਮੋਰ ਦੇ ਅੰਡੇ ਜਿੰਨੀ ਤੋਂ ਸ਼ੁਰੂ ਕਰਕੇ ਵਧਾਂਦੇ ਘਟਾਂਦੇ ਹਨ, ਇਸ ਵਰਤ ਦੇ ਮਤ ਭੇਦ ਅਨੁਸਾਰ ਹੋਰ ਤਰੀਕੇ ਬੀ ਹਨ। [੭]ਸਾਰੇ। [੮]ਇੰਦ੍ਰੀਆਂ ਤੋਂ ਲੈ ਮਨ (ਤਕ ਸਭ) ਨੂੰ। [੯]ਗੁਣ ਗਾਉਣੇ ਤੇ ਸੁਣਨੇ (ਪ੍ਰਭੂ ਦੇ)। [੧੦]ਵਿਚਾਰ ਕਰਨੀ (ਪਰਮਾਰਥ ਦੀ)। [੧੧]ਔਖੇ। [੧੨]ਇਹ ਰਾਜਸੀ ਤਪ ਕਰਨੇ ਸੌਖੇ ਹਨ ਜਾਣ ਲਓ। ਅਗੋਂ ਅੰਕ ੧੬-੧੭ ਵਿਚ ਸ਼ਾਂਤਕੀ ਤਪ ਦੇ ਲੱਛਣ ਕਹਿੰਦੇ ਹਨ। ਪਿਛਲੇ ਅਧਯਾਯ ਦੇ ਅੰਕ ੬੯ਤੋਂ ੭੫ ਵਿਚ ਬੀ ਸ਼ਾਂਤਕੀ ਤਪ ਵਰਨਨ ਕੀਤਾ ਹੈ। [੧੩]ਭਾਵ ਤਾਮਸੀ ਤਪਾਂ ਦੀ। *ਪਾਃ–ਭਾਗੋ–ਬੀ ਹੈ।

ਮਿਲਿ ਹੈ ਫਲ ਮਿਹਨਤ ਅਨੁਸਾਰੀ। ਪੁਨ ਤੁਮ ਭਾਖੋ ਰੀਤਿ ਨਿਆਰੀ। ਯਹਿ ਸੰਸਾ ਮੇਰੇ ਮਨ ਪਰੋ।ਕ੍ਰਿਪਾ ਧਾਰਿ ਯਾਂਕੋ ਪਰਹਰੋ॥੧੦॥ਸਗਰੇਜਗਤ ਵਿਖੇ ਅਸ ਰੀਤਾ। ਤਿਸਤੇ ਕਹੀ ਆਪ ਬਿੱਪ੍ਰੀਤਾ। ਜਿਸ ਪ੍ਰਕਾਰ ਹੈ ਨਿਸ਼ਾ ਹਮਾਰੀ। ਸੋ ਸਮਝਾਵਹੁ ਰੀਤਿ ਸੁਖਾਰੀ' ॥੧੧॥ ਸ਼੍ਰੀ ਮੁਖ ਭਨਯੋ 'ਨ ਸੰਸੈ ਕੀਜੈ।ਜਗ ਮਹਿੰ ਪ੍ਰਗਟ ਸੁ ਬਿਧਿ ਸੁਨਿ ਲੀਜੈ।ਇਕ ਨਭ ਬਨ ਤੇ ਸਮਧਾ[1] ਆਨਹਿ। ਬੇਚਿ ਬਜਾਰ ਕਰਤ ਗੁਜ਼ਰਾਨਹਿੰ ॥ ੧੨ ॥ ਕਰਤਿ ਮਜੂਰੀ ਬਹੁ ਸ਼੍ਰਮ ਪਾਵਹਿ।ਤਿਨਕੋ ਮੋਲ ਥੋਰ ਕਰ ਆਵਹਿ। ਪੁਨ ਜੇ ਬਨਜ ਕਰਹਿ ਹਟਵਾਨਾ।ਲਵਣ ਤੇਲ ਅੰਨ ਜੋ ਬਿਧਿ ਨਾਨਾ[2] ॥ ੧੩ ॥ ਤਿਨਤੇ ਇਨਕੋ ਲਾਭ ਘਨੇਰੋ। ਸ਼੍ਰਮ ਥੋਰੋ ਹੈ ਪ੍ਰਗਟ ਸੁ ਹੇਰੋ। ਅਪਰ ਰੁਪੱਯਨ ਕੇ ਬਿਵਹਾਰੇ। ਨਾਭ ਬਹੁਤ ਲੇ ਰਹੈਂ ਸੁਖਾਰੇ ॥ ੧੪ ॥ ਇਕ ਜਵਾਹਰੀ ਸੁਖ ਸੋਂ ਬੈਸੇ। ਤਨ ਕੋ ਖੇਦ ਦੇਤਿ ਨਹਿੰ ਕੈਸੇ[3]। ਮੁਕਤਾ ਹੀਰੇ ਬਣਜਹਿੰ ਸੋਈ। ਲਾਭ ਬਿਸ਼ਾਲ ਸਭਿਨਿ ਤੇ ਹੋਈ॥੧੫॥ਤਪ ਜੁ ਤਾਮਸੀ ਸ਼੍ਰਮ ਬਹੁ ਦੇਹੀ[4]। ਗਯਾਨ ਪ੍ਰਾਪਤਿ ਹੋਇ ਨ ਕੇਹੀ। ਕਥਾ ਕੀਰਤਨ ਪਢਿਨਿ ਸੁਨਿਨਿ ਤੇ। ਦ੍ਰਿੜ ਉਪਾਸਨਾ ਹੋਤਿ ਗੁਨਨ ਤੇ ॥੧੬॥ ਦੋਹਰਾ ॥ ਦ੍ਰਿੜ ਉਪਾਸਨਾ ਜਬਿ ਭਈਹੁਇ ਆਵਤਿ ਤਬਿ ਗਯਾਨ।ਤਾਂਤੇ ਤਪ ਇਹ–ਸ਼ਾਂਤਕੀ–ਲਾਭ ਬਹੁਤ ਪਹਿਚਾਨ' ॥੧੭॥ਚੌਪਈ॥ ਇਸ ਬਿਧਿ ਸੁਨਿ ਮਾਂਗੋ ਗੁਰ ਬਚਨਾ। ਬਾਣੀ ਪਢਨ ਕੀਨ ਮਨ ਖਚਨਾ।ਸਨਮੁਖ ਮਾਲੋ ਸੁਨਿ ਹੈ ਤਬਿਹੀ।ਬੈਠਿ ਰਿਖੀਕ ਸੰਕੋਚੈ ਸਭਿਹੀ[5] ॥ ੧੮ ॥ ਮਿਲਿਕੈ ਕਿਰਤਨ ਬਹੁਰ ਉਚਰਿਹੀ। ਕਰਿ ਏਕਾਗਰਤਾ ਮਨ ਧਰਿਹੀ। ਤਿਨਿਕੀ ਰਸਨਾ ਸਾਦ ਬਿਸਾਲਾ। ਸੁਨਤਿ ਪ੍ਰੇਮ ਜਾਗੈ ਤਤਕਾਲਾ ॥ ੧੯ ॥ ਦੋਹਰਾ ॥ ਜੋ ਜੋ ਸਿਖ ਤਿਨ ਤੇ ਸੁਨਤਿ ਤਯਾਗਹਿ ਬ੍ਰਿੰਦ ਬਿਕਾਰ। ਧਰਮ ਕ੍ਰਿੱਤ ਕਰਿ ਵੰਡਿਕੈ ਅਚਵਹਿ ਬਹੁਰ[6] ਅਹਾਰ ॥ ੨੦ ॥ ਚੌਪਈ ॥ ਸਿਖ ਸੰਤ ਜਾਇ ਜੁ ਤਿਨਕੇ ਡੇਰੇ। ਸੇਵਾ ਕਰਿਹੀਂ ਭਾਉ ਘਨੇਰੇ। ਤਿਨਕੇ ਸਦਨ ਦੇਸ਼ ਜਿਸ ਮਾਂਹੀ। ਭਾ ਉਧਾਰ ਬਹੁ ਨਰਨ ਤਹਾਂਹੀ*॥੨੧॥ ਜਬਿ ਜਬਿ ਆਵਹਿੰ ਦਰਸ਼ਨ ਹੇਤਾ। ਸ਼ਬਦ

---

[1]ਲੱਕੜੀਆਂ। [2]ਕਈ ਤਰ੍ਹਾਂ ਦੇ ਅਨਾਜ। [3]ਸਰੀਰ ਨੂੰ ਖੇਦ ਓਹ ਕਿਸੇ ਤਰ੍ਹਾਂ ਨਹੀਂ ਦਿੱਦੇ। [4]ਸਰੀਰ ਨੂੰ। (ਅ) ਦਿੰਦੇ ਹਨ। [5]ਗੁਰੂ ਬਚਨ ਸੁਣਕੇ ਮਾਂਗੋ ਨੇ ਬਾਣੀ ਪੜ੍ਹਨ ਵਿਚ ਮਨ ਖਚਤ ਕੀਤਾ (ਭਾਵ ਉਹ ਪਢੇ ਤੇ) ਮਾਲੋ ਸਨਮੁਖ ਬੈਠਕੇ ਸਭ ਇੰਦ੍ਰੀਆਂ ਨੂੰ ਸੰਕੋਚਕੇ ਸੁਣੇ। [6]ਪਿੱਛੋਂ ਖਾਵੇ। *ਪਾ:–ਬਹੁ ਉਧਾਰ ਭਾ ਨਰਨ ਤਹਾਂ ਹੀ।

ਪਢਤਿ ਨਰ ਬ੍ਰਿੰਦ ਸਮੇਤਾ । ਭਵਬੰਧਨ ਤੇ ਹੋਇ ਨਿਰਾਰੇ। ਸੰਗੀ ਅਪਰ ਅਨੇਕ ਉਧਾਰੇ ॥ ੨੨ ॥ ਇਕ ਕਾਲੂ ਖੱਤ੍ਰੀ ਧਰਿ ਆਸਾ। ਮਿਲਨੋ ਆਇ ਸ਼੍ਰੀ ਨਾਨਕ ਪਾਸਾ। ਦ੍ਵੈ ਕਰ ਜੋਰਿ ਬੰਦਨਾ ਠਾਨੀ।ਬੈਠਿ ਸਮੀਪ ਭਨੀ ਪੁਨ ਬਾਨੀ॥੨੩॥[1]ਸਨਮੁਖ ਮਨਮੁਖ ਲੱਛਨ ਜੇਈ। ਕਰੁਨਾ ਕਰਹੁ ਉਚਾਰਹੁ ਤੇਈ[2]। ਸੁਨਿਕੈ ਸ਼੍ਰੀ ਗੁਰ ਗਿਰਾ ਅਲਾਈ । [3]ਕਲਮਲ ਤੇ ਜਿਨ ਕੰਛ ਛਿਰਾਈ॥੨੪॥ਸੁੱਕ੍ਰਿਤ ਸਾਮੁਹਿ,ਸਾਖੀ ਬ੍ਰਿਤਿਕੋ[3]।ਸੁਨਹਿ ਸ਼ਬਦ ਗੁਰ ਚਿਤ ਕਰਿ ਚਿਤਕੋ।ਲੱਛਨ ਚਤਰ[4] ਅਪਰ ਹੈਂ ਜੋਇ। ਸੁਨਹੁ ਪ੍ਰੀਤ ਕਰਿ ਉਚਰੈਂ ਸੋਇ ।੨੫॥ ਦੋਹਰਾ॥ ਮੈਤ੍ਰਿਯ[5], ਕਰੁਨਾ[6] ਦ੍ਵੈ ਲਖੋ ਮੁਦਤਾ[7] ਤੀਜੀ ਜਾਨ। ਚਤੁਰ ਉਪੱਖਜਾ[8] ਜਿਸ ਬਿਖੈ ਸਨਮੁਖ ਸੋ ਪਹਿਚਾਨ[9] ॥ ੨੬ ॥ ਚੌਪਈ ॥ ਕਾਲੂ ਕਹਜੋ 'ਨ ਜਾਨਜੋ ਜਾਈ।ਅਰਥ ਖੋਲ੍ਹਿ ਦੀਜੈ ਸਮੁਝਾਈ'।ਸੁਨਿ ਸ਼੍ਰੀ ਮੁਖ ਸੋਂ ਬਚਨ ਅਲਾਯਾ।'ਮੈਤ੍ਰੀ ਅਰਥ, ਮੀਤ ਸਮੁਦਾਯਾ[6]॥ ੨੭ ॥ ਪਿਖੈ ਸੁਖੀ ਕਿਹ ਨਿਜ ਸੁਖ ਜਾਨੈ।ਪਰ ਸੁਖ ਦੇਖਿ ਨ ਇਰਖਾ ਠਾਨਹਿ। ਬਿੱਦਜਾ ਕਿਧੋਂ ਦਰਬ ਨਿਜ ਪਾਸਾ। ਤਿਹ ਸੋਂ ਪਰ ਕੋ ਦੇ ਸੁਖ ਰਾਸਾ ॥੨੮॥ਦੋਹਰਾ॥ ਕਰਤਿ ਭਲਾਈ ਮੀਤ ਸੋਂ ਤਿਉਂ ਕੀਜੈ ਸਭਿ ਸੰਗ*।ਮੈਤ੍ਰੀ ਕੇ ਲੱਛਨ ਇਹੈ ਕਰੈ ਨ ਕਿਹ ਮਨ ਭੰਗ ॥੨੯॥ਚੌਪਈ॥ ਨਿਜ ਤੇ ਬਿੱਦਜਾ ਕੈ ਧਨ ਮਾਂਹੀ। ਕੈਂਬਲ ਬਿਖੈ ਕਿ ਮਤਿ ਲਘੁ ਆਹੀ।ਤਿਨਕੋ ਅਨੁਜ ਆਤਮਜਨਨਾਈ[10]। ਕਰਿ ਸਹਾਇਤਾ ਦੇਇ ਬਧਾਈ॥੩੦॥ਲਘੁਕੋ ਦੇਖਿ ਗਰਬ ਨਹਿੰ ਕਰਿਹੀਂ। ਇਸ ਕੋ ਕਰੁਨਾ ਸੰਤ ਉਚਰਿਹੀਂ । ਜੋ ਉਰ ਧਰਹਿੰ ਤਰਹਿੰ ਭਵ ਸੋਈ। ਸਨਮੁਖ ਨਾਮ ਲਖਹੁ ਤੁਮ ਤੇਈ ॥ ੩੧ ॥ ਨਿਜ ਤੇ ਬਿੱਦਜਾ ਕੈ ਗੁਨ ਮਾਂਹੀ।ਦੀਰਘ ਦੇਖਿ ਦੁਖੈ ਨਹਿੰ ਕਾਹੀਂ[11]।ਤਿਨਕੀ ਸੁਨਹਿ ਪ੍ਰਸੰਸਾ ਕਾਨ। ਹਰਖਮਾਨ ਹੁਇ, ਸੋ ਮਤਿਵਾਨ ॥੩੨॥ ਦੋਹਰਾ ॥ ਜੈਸੇ ਪਿਤ ਗੁਰਦੇਵ ਕੋ

---

[1]ਓਹ। [2]ਸੁਕ੍ਰਿੱਤੀ (ਸ਼ੁਭ ਕਰਮਾਂ) ਦੇ ਸਾਹਮਣੇ ਹੋਵੇ (ਤੇ ਆਪਣੇ ਮਨ ਦੀ) ਬ੍ਰਿਤੀ ਦਾ ਸਾਖੀ ਹੋਵੇ ਭਾਵ ਪੁੰਨ ਕਰਮਾਂ ਨੂੰ ਪਿੱਠ ਨਾ ਦੇਵੇ ਤੇ ਆਪਣੇ ਮਨ ਦਾ ਜਾਣਕਾਰ ਰਹੇ। [3]ਚਾਰ। [4]ਮੈਤ੍ਰੀ=ਮਿੱਤ੍ਰਤਾ। ਸਭ ਨਾਲ ਸ਼ੁਭ ਭਾਵ। [5]ਕਰੁਣਾ=ਕ੍ਰਿਪਾਲਤਾ, ਦੂਸਰੇ ਦਾ ਦੁਖ ਦੇਖਕੇ ਦਰਦ ਉਪਜਣਾ ਤੇ ਦੁਖ ਦੂਰ ਕਰਨ ਦਾ ਉੱਦਮ ਕਰਨਾ। [6]ਮੁਦਿਤਾ=ਖੁਸ਼ੀ। ਪੁੰਨਜਾਤਮਾਂ ਨੂੰ ਦੇਖਕੇ ਪ੍ਰਸੰਨ ਹੋਣਾ। [7]ਉਪੇਕਖ਼ਾ=ਚਿਤ ਦਾ ਪਰੇ ਹਟਣਾ, ਚਿਤ ਦਾ ਰਾਗ ਦੇਖ ਤੋਂ ਪਰੇ ਹੋਣਾ। [8]ਮਿੱਤ੍ਰ (ਜਾਨਣਾ) ਸਾਰਿਆਂ ਨੂੰ। [9]ਅਥਵਾ। [10]ਛੋਟੇ ਭ੍ਰਾ ਯਾ ਪੁੱਤ੍ਰ ਵਾਙੂੰ। [11]ਕਿਸੇ ਨੂੰ ਭੀ ਆਪਣੇ ਤੋਂ ਵਡਾ ਦੇਖਕੇ ਨਾ ਦੁਖੇ।

*ਪਾ:—ਸਰਬੰਗ।

ਸੁਨਿ ਜਸ ਹੋਤਿ ਪ੍ਰਸੰਨ। ਤਿਉਂ ਹਰਖੈ ਮੁਖ ਸੇ ਕਹੈ–ਵਾਹਿਗੁਰੂ ਨਿਤ ਧੰਨ ॥੩੩ ॥ ਚੌਪਈ ॥ ਜਿਨ ਇਸ ਬਿਧਿ ਕੇ ਮਨੁਜ ਉਪਾਏ। ਧੰਨ ਪ੍ਰਭੂ–ਕਹਿ ਉਰ ਹਰਖਾਏ।ਅਸਲਖਿਕੈ ਨਿੰਦਾ ਨਹਿ ਚਹੈ।ਮੁਦਤਾਨਾਮ ਇਸੀਕੋ ਅਹੈ॥੩੪॥ਅਪੁਨੀ ਮਤਿਗਹ ਬਚ ਅਨੁਸਾਰ।ਦੇਉਪਦੇਸ਼ ਸਭਿਨਿਸੁਖਕਾਰ । ਜੋ ਮੰਨੈ ਤਿਹਕੋ ਪੁਨ ਦੇਹਿ।ਅਨਮੰਨੇ[1] ਸੋਂ ਹਠ ਨ ਕਰੇਹਿ ॥੩੫॥ ਦੋਹਰਾ॥ –ਪਰਾਲਬਧ ਇਸਕੀ ਨਹੀਂ–ਅਸ ਜਾਨਹਿ ਮਨ ਮਾਂਹਿ। ਝੁਸ਼ਨਿ ਤਿਹਸੋਂ ਹੁਇ ਰਹੈ ਨਾਮ ਉਪੇਖਜਾ ਤਾਂਹਿ ॥੩੬॥ਚੌਪਈ॥ ਮਨ ਕੋ ਕਹਨੋ ਕਰਤਿ ਹੈ ਜੋਈ।ਹੈ ਮਨਮੁਖਿ ਪਹਿਚਾਨਹੁ ਸੋਈ।ਤਾਂਤੇ ਤੁਮ ਸਨਮੁਖ ਨਿਤ ਰਹੀਏ। ਨਾਮ ਚਿਤਾਰਿ ਊਚ ਪਦ ਲਹੀਏ[2] ॥ ੩੭ ॥ ਇਸ ਬਿਧਿ ਸ਼੍ਰੀ ਗੁਰ ਬਚ ਸੋ* ਸੁਨਿਕੈ । ਬਰਤਨੋ ਤਿਸ ਪ੍ਰਕਾਰ ਮਨ ਗੁਨਿਕੈ । ਇਉਂ ਕਾਲੂ ਕੋ ਭਾ ਨਿਸਤਾਰੇ । ਮਿਲੇ ਜੁ ਨਰ ਤਿਹ ਸੋਪਿ[3] ਉਧਾਰੇ ॥੩੮॥ ਭਾਉ ਧਾਰਿ ਜਿਹ ਨਰ ਗੁਰ ਦਰਸੇ[4] । ਬਚਨ ਸੁਣੇ, ਪਦ ਪੰਕਜ ਪਰਸੇ । ਸੇ ਉਧਰੇ, ਸੰਗ ਬ੍ਰਿੰਦ ਉਧਾਰੇ[5]। ਤਿਨ ਪਰ ਕਵਿ ਸਦੀਵ ਬਲਿਹਾਰੇ ॥੩੯॥

ਪੁਨ ਇਕ ਦਿਨ ਧੂਮਸਾਲਾ ਮਾਂਹੀ । ਬੈਠੇ ਪ੍ਰਭੂ ਸਿੱਖ ਬਹੁ ਜਾਂਹੀ । ਮ੍ਰਿਦੁਲ ਮਧੁਰ ਕਿਰਤਨ ਧੁਨਿ ਹੋਤੀ। ਸੁਨਤਿ ਸ਼੍ਰੋਤਿ[6] ਹੈ ਸੁਮਤਿ ਉਦੋਤੀ[7] ॥ ੪੦ ॥ ਦੋਹਰਾ ॥ ਖੱਤ੍ਰੀ ਭਗਤਾ ਓਹਰੀ ਜਾਪੁ ਵੈਸੀ ਦੋਇ । ਬੰਦਨ ਕਰਿ ਹਰਖੈ[8] ਰਿਦੇ ਮਗਨ ਪ੍ਰੇਮ ਮੈਂ ਹੋਇ ॥ ੪੧ ॥ ਚੌਪਈ ॥ ਠਾਂਢੇ ਹੋਇ ਕੀਨਿ ਅਰਦਾਸ । 'ਤੁਮਰੋ ਦਰਸ਼ਨ ਗਯਾਨ ਪ੍ਰਕਾਸ਼ । ਬਿੱਦਜਾ ਬਿਖੈ ਨਿਪੁਨ[9] ਜੋ ਨਰ ਹੈਂ । ਸਦਾ ਬਿਚਾਰ ਕਰਤਿ ਤੇ ਤਰਿ ਹੈਂ॥੪੨॥ਹਮਕੋ ਬਿੱਦਜਾਹੀਨ ਪਛਾਨੋ।ਜਿਉਂ ਉਧਾਰ ਹੈ ਤਿਉਂ ਸੁ ਬਖਾਨੋ'।ਸੁਨਿਕੈਬੋਲੇ ਸ਼੍ਰੀਗੁਰ ਤਬਿਹੀ। 'ਮਨਮੁਖ ਕਰਮ ਤਜਹੁ ਜੇ ਸਭਿਹੀ॥੪੩॥ਤਬਿ ਹੋਵਹਿ ਕੱਲਜਾਨਤੁਮਾਰਾ। ਬਹੁਰ ਨ ਪਾਵਹੁਗੇ ਸੰਸਾਰਾ'।ਪ੍ਰਸ਼ਨ ਕੀਨ ਤਿਨ ਦ੍ਵੈਕਰ ਜੋਰੈ । 'ਮਨਮੁਖ ਕਰਮ ਕਹਉ ਜੋ ਛੋਰੈਂ'॥੪੪॥ਤਬਿ ਸ਼੍ਰੀਗੁਰ ਸਗਰੀ ਬਿਧਿ ਬਰਨੀ। 'ਰਿਦੇ ਈਰਖਾ ਸਭਿ ਸੋਂ ਕਰਨੀ ।–ਜਗਤ ਪਦਾਰਥ ਸੁਖ ਜੇ ਸਾਰੇ । ਸਭਿ ਕੇ ਮਿਟਿ ਕਰਿ ਹੋਹਿ ਹਮਾਰੇ[10]–॥ ੪੫ ॥ ਸਦਨ ਬਿਭੂਤਿ ਅਪਰ ਕੋ ਦੇਖੀ[10] ।

[1]ਜੋ ਨਾ ਮੰਨੇ । [2]ਉਹ ਬੀ । [3]ਜਿਨ੍ਹਾਂ ਨਰਾਂ ਨੇ ਗੁਰ ਵੇਖੇ । [4]ਨਾਲ ਬਹੁਤੇ ਤਾਰੇ (ਉਹਨਾਂ ਨੇ)। [5]ਕੰਨਾਂ ਨਾਲ । [6]ਉਦੋ ਹੁੰਦੀ ਹੈ । [7]ਪ੍ਰਸੰਨ ਹੋਏ । [8]ਚਤੁਰ । [9]ਸਭ ਖੁੱਸਕੇ ਸਾਡੇ ਹੋ ਜਾਣ ਜਗਤ ਦੇ ਪਦਾਰਥ ਤੇ ਸਾਰੇ ਸੁਖ । [10]ਦੂਸਰੇ ਦੇ ਘਰ ਦੀ ਦੌਲਤ ਦੇਖਕੇ । *ਪਾ:–ਬਚਨ ਸੁ ।

ਪੀਰਾ ਪਾਵਹਿ ਰਿਦੇ ਵਿਸ਼ੇਖੀ। ਸਰਬ ਨਰਨ ਕੋ ਸ਼ੱਤ੍ਰ ਜਾਨਹਿ। ਸੰਗ ਨ ਕਿਸੋ ਭਲਾਈ ਠਾਨਹਿ ॥ ੪੬ ॥ ਦੋਹਰਾ ॥ ਇਕ[1] ਮਨਮੁੱਖ ਕੋ ਕਰਮ ਇਹ, ਤਜਾਗਹੁ ਉਰ ਤੇ ਸੋਇ। ਦੂਸਰ[2] ਹਉਮੈਂ ਮਨ ਕਰੈ[3] ਸਭਿ ਸੋ[4] ਨਿਰਦਯ ਹੋਇ[5] ॥ ੪੭ ॥ ਚੌਪਈ ॥ ਜੋ ਨਿਜ ਤੇ ਘਟ ਦੇਖਹਿੰ ਤੋਈ। ਤਿਹਕੋ ਮਤਿ ਨਹਿੰ ਕੈਸੇ[6] ਦੋਈ। ਹਾਸੀ ਕਰੈਂ ਧਰੈਂ ਹੈਕਾਰਾ।–ਇਹੁ ਨਹਿੰ ਸਮ ਮਮ ਬੁਧਿ ਉਦਾਰਾ[7]–॥੪੮॥ਪੁਨ ਤੀਜੀ ਨਿੰਦਾ ਪਹਿਚਾਨ। ਤਜਾਗਿ ਦੀਜੀਏ, ਕਬਿ ਨ ਬਖਾਨ। ਜੋ ਬਿਸ਼ੇਖ ਅਪਨੇ ਤੇ ਹੋਇ। ਤਿਹ ਕੀ ਉਸਤਤਿ ਕਰਿ ਹੈ ਕੋਇ[8] ॥੪੯॥ ਦੋਹਰਾ ॥ ਸੁਨਿ ਕਰਿ ਨਹੀਂ ਸਹਾਰਨੀ ਜਰ ਬਰ ਤਿਹ ਤੇ ਜਾਇ[9]।–ਦੇਖਨੋ ਸੋ ਮੇਰੋ ਅਹੈ[10]–ਇਸ ਬਿਧਿ ਨਿੰਦ ਅਲਾਇ ॥ ੫੦ ॥ ਚੌਪਈ ॥ ਸਮ ਸੋ[11]* ਗਰਬ,ਅਸੂਯਾ ਧਰਿਹੀਂ[12]।–ਉਹ ਨਰ ਕਸ਼ਾ ਹੌਂ ਗੁਣ ਭਰਪੂਰਿ ਹੀਂ[13]–। ਚੌਥੀ ਹਠ ਬਿਰਤੀ ਅਸ ਜੋਇ[14]। ਦੇ ਉਪਦੇਸ਼ ਨ ਮੰਨੈ ਕੋਇ॥੫੧॥ ਤੱਦਪਿ ਹਠ ਕਰਿ ਕਰਿ ਪੁਨ ਕਹਿਹੀ। ਚਤੁਰ ਕਰਮ ਮਨਮੁਖਿ ਕੇ ਅਹਿਹੀਂ। ਤਿਨਕੋ ਤਜਾਗ ਕਰਹੁ ਤੁਮ ਐਸੇ। ਸਿਸਰ ਬਿਖੈ[15] ਤਰੁ ਪੱਤ੍ਰਨ ਜੈਸੇ[16]॥੫੨॥ ਦੋਹਰਾ॥ ਸਿੱਖਨ ਕੋ ਗੁਰਦੇਵ ਸਮ ਜਾਨਹਿ ਮਨ ਕਰਿ ਨੀਵ[17]।ਧਰਮ ਕ੍ਰਿੱਤ ਕਰਿ ਜਗਤ ਮਹਿੰ ਖਾਵਹਿ ਵੰਡ ਸਦੀਵ[18]॥੫੩॥ ਦੋਹਰਾ॥ਅਸ ਉਪਦੇਸ਼ ਗੁਰੂ ਕੋ ਸੁਨਿਕੈ।ਮੰਨਨੋ,ਮਨ ਕੀਨੋ ਸ਼ੁਭ ਗੁਨਿਕੈ[19]। ਬਰਤਨ ਲਗੇ ਜਗਤ ਮਹਿੰ ਐਸੇ। ਕੈਵਲ[20] ਹੋਵਹਿ ਪ੍ਰਾਪਤਿ ਜੈਸੇ ॥੫੪॥

ਸ਼ੀਹਾਂ ਗੱਜਣ ਦੋਨੋਂ ਭਾਈ। ਸੋ ਆਏ ਸਤਿਗੁਰ ਸ਼ਰਣਾਈ। ਦਰਸ਼ਨ ਦੇਖਨੋ ਸ਼੍ਰੀ ਸੁਖਕੰਦਾ। ਕਰੀ ਬੰਦਨਾ ਪਦ ਅਰਬਿੰਦਾ ॥ ੫੫॥ ਦੋਹਰਾ ॥ ਕਰ ਜੋਰੇ ਠਾਂਢੇ ਭਏ ਅਸ ਕੀਨੀ ਅਰਦਾਸ। 'ਚਤੁਰ ਪਦਾਰਥ ਦੇਹੁ ਪ੍ਰਭੁ ! ਜਨਮ ਮਰਨ ਕਟਿ ਫਾਂਸ ॥ ੫੬ ॥ ਦੋਹਰਾ ॥ ਤੁਮਰੇ ਸਰਸ[20] ਨ ਅਪਰ ਉਦਾਰਾ। ਜੋ ਜਾਚਹਿੰ ਸੋ ਦੇਹੁ ਦਤਾਰਾ ! । ਆਸਾ ਧਰਿ ਅਰਦਾਸ

[1]ਇਕ ਤਾਂ। [2].[3]ਦੂਸਰਾ (ਮਨਮੁਖ ਦਾ ਕਰਮ ਹੈ) ਹਉਮੈਂ ਮਨ ਨਾਲ ਕਰਨੀ ਹੈ। [4]ਸਭ ਨਾਲ। [5]ਦਇਆ ਰਹਿਤ ਹੋ ਜਾਣਾ। [6]ਕਿਸੇ ਤਰ੍ਹਾਂ ਵੀ। [7]ਵਿਸ਼ਾਲ ਬੁੱਧੀ ਵਾਲਾ। [8]ਜੇ ਕੋਈ ਕਰੇ ਤਾਂ। [9]ਉਸ ਨਾਲ ਸੜ ਬਲ ਜਾਣਾ। [10]ਉਹ ਮੇਰਾ ਡਿੱਠਾ ਹੋਇਆ ਹੈ। ਜਿਸ ਤਰ੍ਹਾਂ ਬੋਲ ਚਾਲ ਵਿਚ ਕਹੀਦਾ ਹੈ, ਤੂੰ ਫੁਲਾਣੇ ਨੂੰ ਚੰਗਾ ਕਿਹਾ ਹੈ, ਸਾਥੋਂ ਭੁੱਲਾ ਹੋਇਆ ਹੈ ? ਭਾਵ ਇਹ ਕਿ ਉਹ ਚੰਗਾ ਨਹੀਂ ਭੈੜਾ ਹੈ। [11](ਆਪਣੇ) ਬਰਾਬਰ ਦੇ ਨਾਲ। [12]ਤੇ ਈਰਖਾ ਧਰਨੀ। [13]ਮੈਂ ਗੁਣਾਂ ਨਾਲ ਭਰਪੂਰ ਹਾਂ। [14]ਐਸੀ ਜੋ ਹੈ। [15]ਪਤਝੜੀ ਰੁਤ ਵਿਚ। [16]ਬ੍ਰਿੱਛ ਜਿਵੇਂ ਪੱਤਿਆਂ ਨੂੰ (ਤਿਆਗਦੇ ਹਨ)। [17]ਨੀਵਾਂ। [18]ਵਿਚਾਰਕੇ। [19]ਮੁਕਤੀ। [20]ਬਰੱਬਰ। *ਪਾ:–ਸ਼ੂਮ ਸੋਂ=ਜ਼ੋਰ ਨਾਲ।

ਬਖਾਨੀ[੧]। ਪੂਰਨ ਕੀਜੈ ਸ਼੍ਰੀ ਗੁਨਖਾਨੀ'! ੫੭॥ ਸੁਨਿਕੈ ਸ਼੍ਰੀ ਗੁਰ ਗਿਰਾ ਅਲਾਈ। ਲੋਚਨ ਕੋਰਨ ਕਰੁਨਾ[੨] ਛਾਈ। 'ਸਿਮਰਹੁ ਵਾਹਿਗੁਰੂ ਲਿਵ-ਲਾਈ। ਦੇਇ ਪਦਾਰਥ ਸੋ[੩] ਤੁਮ ਤਾਈ*'॥ ੫੮॥ ਕਹੈਂ ਸੁ 'ਯਾਂਕਉ ਅਰਥ ਬਤਾਵਉ। ਦੇ ਉਪਦੇਸ਼ ਭਲੇ ਸਮਝਾਵਉ'। ਤਬਿ ਸ਼੍ਰੀ ਨਾਨਕ ਅਰਥ ਬਖਾਨਾਂ। 'ਜੋ ਸਿਮਰਹਿੰ ਸੋ ਨਰ ਮਤਿਵਾਨਾ॥ ੫੯॥ ਦੋਹਰਾ॥ ਵਾਸਦੇਵ ਵਾਵਾ ਵਰਨ ਹਾਹਾ ਹਰਿ ਤੇ ਲੀਨ। ਗੱਗਾ ਗੋਬਿੰਦ ਤੇ ਲਿਯੋ ਰਾਰਾ ਰਾਮ ਪ੍ਰਬੀਨ॥ ੬੦॥ ਚੌਪਈ॥ ਏਕ ਨਾਮ ਤੇ ਚਤਰ ਸੁ ਜਾਪੂ। ਯਾਂਤੇ ਹੈ ਇਹ ਅਧਿਕ ਪ੍ਰਤਾਪੂ। ਦੂਸਰ ਅਰਥ ਔਰ ਸੁਨਿ ਲੀਜੈ। ਜਾਪ ਕਰੇ ਸਭਿ ਸੰਕਟ ਛੀਜੈ[੪]॥੬੧॥ 'ਵਾਹਿ' ਨਾਮ ਅਚਰਜ ਪਹਿਚਾਨੋ। ਜਿਹ ਕੀ ਸੱਤਨਾ ਜਗ ਪ੍ਰਗਟਾਨੋਂ। ਜਿਹ ਸੱਤਨਾ ਕਰਿ ਲਖਿਯਤਿ ਭਵ ਹੈ[੫]। ਸੋ ਨਹਿੰ ਲਖੀ ਜਾਇ ਅਨੁਭਵ ਹੈ[੬]॥ ੬੨॥ ਦੋਹਰਾ॥ ਯਾਂਤੇ ਸੋ ਅਚਰਜ ਭਯੋ ਗੁਰੂ ਅਰਥ ਸੁਨਿ ਕਾਨ। ਅੰਧਕਾਰ 'ਗੋ' ਨਾਮ ਹੈ 'ਰੁ' ਪ੍ਰਕਾਸ਼ ਪਹਿਚਾਨ॥੬੩॥ ਚੌਪਈ॥ ਅੰਧਕਾਰ ਵਤ ਦੇਹਿ ਅਨਿੱਤਾ। ਤਿਹ ਪ੍ਰਕਾਸ਼ ਦੀਨੋ ਸੋ ਚਿੱਤਾ[੭]। ਤਾਂਕੋ 'ਵਾਹਿਗੁਰੂ' ਇਮ ਨਾਮੰ। ਜਪੁ ਹੈ ਚਤਰ ਪਦਾਰਥ ਧਾਮੰ[੮]'॥੬੪॥ ਬੂਝਹਿੰ ਪੁਨਿ 'ਜਿ ਵਾਹਿਗੁਰੂ ਗਾਵਹਿੰ[੯]। ਕਿਸ ਬਿਧਿ ਚਾਰ ਪਦਾਰਥ ਪਾਵਹਿੰ'। ਗੁਰੂ ਭਨਜੋ 'ਸਤਿਸੰਗਤਿ ਜਾਤੇ[੧੦] ਛਰਾਛਰ ਅਸ੍ਵ ਮਖ ਹੈ ਫਲ ਤਾਂਤੇ[੧੦]॥੬੫॥ਦੋਹਰਾ॥ ਜਿਹ ਧਨ ਕਾਰਨ ਜਤਨ ਜੋ ਕਰਿ ਹੈਂ ਲੋਕ ਅਪਾਰ। ਸੋ ਧਨ ਹਰਿਕੋ ਭਗਤਿ ਕੋ ਮਾਨਵ ਦੇਹਿੰ ਹਜ਼ਾਰ॥ ੬੬॥ ਚੌਪਈ॥ ਬੰਦਨ ਕਰਹਿੰ ਦੇਹਿੰ ਧਨ ਆਈ। ਜਨ ਤੇ ਜਾਚਹਿੰ[੧੧] ਅਪੁਨਿ ਭਲਾਈ[੧੨]। ਰਿਦੇ ਕਾਮਨਾ ਭਗਤਨਿ ਜੋਈ[੧੩]। ਸ਼੍ਰੀ ਕਰਤਾਰ ਪੂਰਿ ਹੈ ਸੋਈ[੧੪]॥੬੭॥ ਅਰਥ

[੧](ਅਸਾਂ) ਕਹੀ ਹੈ ਅਰਦਾਸ। [੨]ਕ੍ਰਿਪਾ। [੩](ਧਰਮ ਅਰਥ, ਕਾਮ ਮੋਖ ਚਾਰੇ) ਪਦਾਰਥ ਓਹ (ਵਾਹਿਗੁਰੂ ਨਾਮ) ਦੇਵੇਗਾ। [੪]ਨਾਸ਼ ਹੁੰਦੇ ਹਨ। [੫]ਜਗਤ ਜਾਣਿਆਂ ਜਾਂਦਾ ਹੈ। [੬]ਉਹ ਨਹੀਂ ਜਾਣੀ ਜਾਂਦੀ (ਪਰ) ਅਨੁਭਵ (ਦ੍ਵਾਰਾ ਉਹ ਸਤਜ–) ਲਖੀ ਜਾਂਦੀ ਹੈ। (ਅਨੁਭਵ–ਸਿਮ੍ਰਤੀ ਤੋਂ ਸੁਤੰਤ੍ਰ ਗਜਾਨ) ਉਹ ਗਜਾਨ ਜੋ ਸਾਖਜਾਤਕਾਰ ਦ੍ਵਾਰਾ ਹੋਵੇ। ਫਾਦਿਲੀ ਤੌਰ ਦੇ ਜਾਣਿਆਂ ਜਾਣ ਵਾਲਾ, Subjective ਤਰੀਕੇ ਨਾਲ ਲਖਜਾ ਜਾਣ ਵਾਲਾ। [੭]ਚੇਤਨ। [੮]ਸਿਮਰਾਂਗੇ ਤਾਂ। [੯]ਸਤਿਸੰਗ ਵਿਚ ਜਾਂਦਿਆਂ। [੧੦]ਕਦਮ ਕਦਮ ਤੇ ਅਸ੍ਵਮੇਧ ਜੱਗ ਦਾ ਫਲ ਲਗਦਾ ਹੈ (ਇਹ ਧਰਮ ਦੀ ਪ੍ਰਾਪਤੀ ਹੈ)। [੧੧](ਪਰਮੇਸ਼ਰ ਦੇ) ਦਾਸ ਤੋਂ ਮੰਗਦੇ ਹਨ। [੧੨]ਇਹ ਅਰਥ ਦੀ ਪ੍ਰਾਪਤੀ ਹੈ। [੧੩]ਭਗਤਾਂ ਦੇ ਰਿਦੇ ਵਿਚ ਜੋ ਕਾਮਨਾ ਹੋਣ। [੧੪]ਇਹ ਕਾਮਨਾ ਦੀ ਪ੍ਰਾਪਤੀ ਹੈ।

*ਪਾ:–ਪਾਈ। †ਇਥੋਂ ਦਾ ਭਾਵ ਸਮਝਣ ਲਈ ਪੜ੍ਹੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ, ਅਧਯਾਯ ੧ ਅੰਕ ੬੧ ਤੋਂ ੬੫ ਦੀ ਟੀਕਾ ਤੇ ਭਾਵ।

ਵਾਹਿਗੁਰੂ ਸਮਝਨ ਕਰਿਕੈ । ਹੁਇ ਹੈ ਗਯਾਨ ਜਾਇ ਤਮ ਟਰਿਕੈ[1] । ਚਤੁਰ ਪਦਾਰਥ ਨਾਮੁ ਅਧੀਨਾ ਸਿਮਰਨ ਕਰਹੁ ਹੋਇ ਦੁਖ ਛੀਨਾ[2]॥੬੮॥ ਦੋਹਰਾ ॥ ਸ਼੍ਰੀ ਗੁਰ ਕੋ ਉਪਦੇਸ਼ ਸੁਨਿ ਕਰਨ ਲਗੇ ਸੋ ਕਾਰ। ਪਿਛਲੀ ਨਿਸ ਇਸ਼ਨਾਨ ਕਰਿ ਪਢਹਿ ਸ਼ਬਦ ਹਿਤ ਧਾਰਿ ॥੬੯॥ ਚੌਪਈ ॥ ਦਿਨ ਸਗਰੋ ਨਿਜ ਕ੍ਰਿੱਤ ਕਮਾਵਹਿਂ।ਅੱਭਯਾਗਤ[3] ਸੋਂ ਵੰਡ ਹਿਂ[4] ਖਾਵਹਿਂ।ਅੰਤਰ ਸ੍ਵਾਸ ਜਿ 'ਵਾਹਿ' ਮਿਲਾਵੈਂ । ਨਿਕਸਹਿ ਵਹਿਰ ਤ 'ਗੁਰੂ' ਅਲਾਵੈਂ ॥ ੭੦ ॥ ਇਸ ਬਿਧਿ ਅਪਨੋ ਸਮਾਂ ਬਿਤਾਵਹਿਂ । ਸ਼ੁਭ ਤਿਥਿ[5] ਪੈਂਚਾਂਮ੍ਰਿਤ ਕਰਿਵਾਵਹਿਂ । ਕੇਤਯੋਂ ਸਮਾ ਬਿਤੀਤਯੋ ਤਿਨਕੋ।ਭਲੋਕਰਮ ਕੀ ਰੁਚਿ ਜਿਨਮਨਕੋ॥੭੧॥

ਦੋਹਰਾ ॥ ਸ਼ੀਹੋਂ ਕੀ ਇਕ ਸੁਤਾ ਥੀ ਕਰਨ ਲਗਯੋ ਤਿਸ ਬਯਾਹ । ਅਸਨ ਕਰਾਯੋ ਅਨਿਕ ਬਿਧਿ ਨਿਕਟਿ ਰਹੇ ਦਿਨ ਤਾਂਹਿ[6] ॥੭੨॥ਚੌਪਈ॥ ਮਧੁਰ[7] ਸਨਿਘਧ[8] ਕਰਾਇ ਅਹਾਰਾ । ਰਾਖਯੋ ਬਹੁਤ ਅਗਾਰ ਮਝਾਰਾ । ਸਿੱਖ ਗੁਰੂ ਕੇ ਦਰਸ਼ਨ ਜਾਇਂ[9] । ਘਰ ਸ਼ੀਹੋਂ ਕੇ ਉਤਰੇ ਆਇ ॥ ੭੩ ॥ ਹਿਤ ਬਰਾਤ ਕੇ ਜੋ ਪਕਵਾਨੇ[10] । ਸ਼ੀਹੋਂ ਦੀਨੇ ਸੋ ਤਿਨ ਖਾਨੇ[10] । ਸੰਗਤਿ ਬਹੁਤ ਸਦਨ ਮਹਿਂ ਜੋਊ । ਸਭਿ ਪਕਵਾਨ ਖਾਇਗੇ ਸੋਊ॥੭੪॥ ਦੋਹਰਾ ॥ ਅਗਲੇ ਦਿਨ ਮਹਿਂ ਜੰਵ ਨੈ ਹੁਤੋ ਆਵਨੋ ਧਾਮ । ਸੰਗਤਿ ਬਡ ਭੁਨਸਾਰ ਤੇ ਗਵਨੀ ਲੇ ਗੁਰ ਨਾਮ ॥ ੭੫ ॥ ਚੌਪਈ ॥ ਚਿੰਤ ਕਰੈ ਸ਼ੀਹੋਂ ਕੀ ਨਾਰਿ। –ਤਨਕ[11] ਨਿਕੇਤ ਨ ਰਹਯੋ ਅਹਾਰ । ਆਵਹਿ ਅਬਿ ਬਰਾਤ ਕਯਾਖਾਹੀ। ਭੂਰਨ ਭਯਾਰ ਹੋਤਿ ਕਸ ਨਾਂਹੀ ॥ ੭੬ ॥ ਕਿਸ ਪਰਕਾਰ ਲਾਜ ਰਹਿ ਆਵਹਿ।ਸਗਰੇ ਜਗਤ ਨਿੰਦ ਪ੍ਰਗਟਾਵਹਿ–। ਪਿਖ ਸਚਿੰਤ[12] ਸ਼ੀਹੋਂ ਨਿਜ ਨਾਰੀ । ਤਾਂਕੋ ਦੀਨ ਦਿਲਾਸੋ ਭਾਰੀ ॥ ੭੭ ॥ 'ਸਤਿਗੁਰ ਆਸ ਧਰੋ ਮਨ ਮਾਂਹੀ । ਅਪਰ ਬਿਚਾਰ ਕਰਹੁ ਕੋ ਨਾਂਹੀ । ਰਾਖਹਿਗੇ ਪ੍ਰਭੁ ਪੈਜ ਹਮਾਰੀ । ਦਾਸ ਜਾਨਿ ਹੈ ਹੈਂ ਹਿਤਕਾਰੀ'॥੭੮॥ਅਸ ਬਿਚਾਰ ਕਰਿਤਯੋ ਤਿਹਕਾਲਾ। ਪਹੁੰਚੀ ਆਇ ਬਰਾਤ ਬਿਸਾਲਾ[13]।ਕਰਿ ਢੁਕਾਉ ਭਲਿ ਡੇਰਾਕੀਨੋ । ਦੇਖਿ ਨਾਰਿ ਭੀ ਹਰਖ ਬਿਹੀਨੋ[14] ॥੭੯॥ ਕਹਿਨ ਲਗੀ 'ਕਯਾ ਦੇਹਿ ਖੁਆਏ ?।

---

[1]ਅੱਗਯਾਨ ਰੂਪੀ ਅਨ੍ਹੇਰਾ ਨਾਸ਼ ਹੋ ਜਾਏਗਾ (ਇਹ ਮੋਖ ਪ੍ਰਾਪਤੀ ਹੈ)। [2]ਅਤਿੱਥੀ । [3]ਵੰਡਕੇ । [4]ਭਾਵ ਸੰਗ੍ਰਾਂਦ ਮੱਸਿਆ ਤੇ ਵਿਸਾਖੀ ਦੀਪਮਾਲਾ (ਦੇਖੋ ਸਿੱਖਾਂ ਦੀ ਭਗਤਮਾਲਾ ਪੰਨਾ ੪੪)। [5]ਭਾਵ ਵਿਆਹ ਦੇ । [6]ਮਿੱਠੇ । [7]ਘਿਉ ਵਾਲੇ । [8]ਜਾਂਦੇ ਹੋਏ । [9]ਮਠਿਆਈ ਆਦਿ । [10]ਖਾਣ ਨੂੰ । [11]ਥੋੜਾ ਥੀ । [12]ਚਿੰਤਾਵਾਨ । [13]ਵਡੀ । [14]ਉਦਾਸ ।

ਨਰ ਬਰਾਤ ਮਹਿੰ ਬਹੁਤੇ ਆਏ'। ਸ਼ੀਹੋਂ ਉਠਿ ਕੀਨੀ ਅਰਦਾਸ।ਸਤਿਗੁਰ ਚਰਨ ਧਯਾਨ ਕਰਿ ਤਾਸ ॥੮੦॥ 'ਰਾਖੀ ਸਿੱਖਨ ਪੈਜ ਅਗਾਰੀ। ਚਰਨ ਕਮਲ ਹਮ ਸ਼ਰਨ ਤੁਮਾਰੀ'। ਅਸ ਕਹਿ ਤਿਸ ਕੌਠੇ ਕੋ ਤਾਰਾ[1]। ਖੋਲਿ ਬਿਲੋਕਿ[2] ਅਹਾਰ ਅਪਾਰਾ ॥ ੮੧ ॥ ਦੋਹਰਾ ॥ ਪਾਂਤਿ[3] ਬਰਾਤ ਬਿਠਾਇ ਕੈ ਭੋਜਨ ਭਲੇ ਖੁਆਇ। ਅਤਿ ਸੁੰਦਰ ਬਹੁ ਸ੍ਵਾਦ ਜਿਹੰ ਹਰਖਤਿ ਰਹੇ ਅਘਾਇ[4] ॥ ੮੨ ॥ ਚੌਪਈ ॥ ਪੰਚ ਦਿਵਸ ਘਰ ਰਾਖੀ ਸੋਈ। ਤੋਟ ਅਸਨ ਕੀ ਹੋਇ ਨ ਕੋਈ। ਬਹੁ ਬਿਧਿ ਕੇ ਪਕਵਾਨ ਜਿਮਾਏ[5]। ਖਾਇ ਜਨੇਤੀ ਉਰ ਹਰਖਾਏ ॥੮੩॥ ਬਿਦਾ ਕਰੀ ਦੈ ਦਾਤ ਬਿਸਾਲਾ। ਅਚਰਜ ਭੇ ਨਰ ਤਿਯ[6] ਤਿੰਹ ਕਾਲਾ। ਸਭਿ ਮਿਲਿਕੈ ਤਬਿ ਇਸ ਬਿਧਿ ਭਾਖੀ। 'ਗੁਰੁ ਪੈਜ ਨਿਜਿ ਸਿੱਖਨ ਰਾਖੀ' ॥ ੮੪ ॥ ਅਧਿਕ ਨਰਨ ਕੋ ਸ਼ਰਧਾ ਭਈ। ਭਾਉ ਭਗਤਿ[7] ਜਗ ਮਹਿੰ ਪ੍ਰਗਟਈ।

ਪੁਨ ਇਕ ਦਿਨ ਬੈਠੇ ਗੁਨਖਾਨੀ। ਕਰੁਨਾ ਲੋਚਨ ਬਿਖੈ ਮਹਾਨੀ ॥ ੮੫॥ ਦੋਹਰਾ ॥ ਫਿਰਨਾ ਖਹਿਰਾ ਜੋਧ ਦੁਇ ਜੱਗਜਾਸਾ ਧਰਿ ਆਸ। ਆਇ ਪਰੇ ਪਾਇਨਪਦਮ[8] ਪੁਨ ਬੈਠੇ ਪ੍ਰਭੁ ਪਾਸ ॥ ੮੬ ॥ ਚੌਪਈ ॥ ਹਾਥ ਬੰਦਿ ਅਰਦਾਸ ਉਚਾਰੀ। 'ਹਮ ਆਏ ਅਬਿ ਸ਼ਰਨਿ ਤੁਮਾਰੀ। ਨਿਜ ਉਪਦੇਸ਼ ਕਰਹੁ ਬੱਖਸ਼ਾਨਾ। ਜਿਸ ਪ੍ਰਕਾਰ ਹੈ ਹਮ ਕੱਲਜਾਨਾ॥੮੭॥ ਸਿੱਖੀ ਪ੍ਰਾਪਤਿ ਮਨ ਮਹਿੰ ਹੋਵਹਿ। ਬਹੁਰ ਨ ਕਬਹੂੰ ਕਾਲ ਬਿਗੋਵਹਿ[9]।ਪ੍ਰਭੁ ਭਾਖਯੋ'ਮਨ ਨੀਵੇਂ ਜੋਇ। ਤਿਨਕੋ ਸਿੱਖੀ ਪ੍ਰਾਪਤਿ ਹੋਇ॥੮੮॥ ਦੋਹਰਾ ॥ ਸੇਵਾ ਜੋ ਤੁਮ ਪਾਸ ਤੇ ਸਿੱਖਨ ਕੀ ਹੁਇ ਆਇ। ਤੌ ਕਰੀਏ ਹਿਤ ਕਰਿ ਰਿਦੇ ਪਗ ਪਖਾਰਿ[10],ਮੁਖ ਪਾਇ[11]॥੮੯॥ਚੌਪਈ॥ ਪਿਛਲੀ ਨਿਸਾ ਕਰਹੁ ਇਸ਼ਨਾਨਾ। ਸਦਾ ਸ਼ਬਦ ਅੱਭਜਾਸ ਪ੍ਰਮਾਨਾ[12]। ਮਨ ਨੀਵੇਂ ਸਤਿਸੰਗਤਿ ਜਾਇ। ਗੁਰ ਕੋ ਸ਼ਬਦ ਸੁਨਹੁ ਹਿਤ ਲਾਇ॥੯੦॥ ਜਾਨਹੁ ਵਾਹਿਗੁਰੂ ਕੋ ਸ੍ਵਾਮੀ। ਦਾਸ ਆਪਨੂੰ ਲਖੋ ਸਖਾਮੀ[13]। ਗੁਰਬਾਣੀ ਕੋ ਮਨਨ ਸੁ ਕਰਨਾ। ਜੇ ਚਾਹਤਿ ਹੋ ਭਵ[14] ਤੇ ਤਰਨਾ'॥੯੧॥ ਦੋਹਰਾ ॥ ਸੀਖੀ ਸਿਖ ਸਤਿਗੁਰੂ ਤੇ ਤੈਸੀ ਕੀਨੀ

[1]ਮੰਦਰਾ । [2]ਦੇਖਿਆ । [3]ਪੰਗਤ । [4]ਰੱਜ ਗਏ । [5]ਖੁਲਾਏ । [6]ਨਰ ਨਾਰੀਆਂ । [7]ਪ੍ਰੇਮਾ ਭਗਤੀ । [8]ਚਰਨਾਂ ਕਵਲਾਂ ਤੇ । [9]ਖੁਆਰ ਕਰੇ (ਮਾਨੁੰ)। [10]ਚਰਨ ਧੋਵੇ । [11](ਅੰਨ) ਛਕਾਵੇ । [12]ਅੱਭਜਾਸ ਕਰਨਾ ਚੰਗਾ ਜਾਣੇ । [13]ਕਚਿਆਈ ਵਾਲੇ ਭਾਵ ਔਗਣ ਹਾਰੇ [ਫ਼ਾਰਸੀ, ਖ਼ਾਮ=ਕੱਚਾ] । [14]ਸੰਸਾਰ ।

ਕਾਰ। ਜਨਮ ਮਰਨ ਛੁਟਿ ਕਸ਼ਟ ਤੇ ਤਿਨਕੋ ਭਯੋ ਉਧਾਰ॥੯੨॥ ਚੌਪਈ॥ ਇਸ ਪ੍ਰਕਾਰ ਸੋਂ ਨਰਨ ਅਨੇਕੰ[1]। ਕਰਿ ਉਪਦੇਸ਼ ਦਿਯੋ ਸੁ ਬਿਬੇਕੰ[2]। ਗ੍ਰੰਥ ਬਢਨ ਤੇ ਬਰਨੇ ਨਾਂਹੀ। ਮਤਿ ਅਨੁਸਾਰ ਕਛੁਕ ਮੈਂ ਪ੍ਰਾਹੀ ॥ ੯੩॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਸਿਖਨ ਉਪਦੇਸ਼' ਬਰਨਨੰ ਨਾਮ ਤ੍ਰਿਤਾਲੀਸਮੋ ਅਧਜਾਯ ॥ ੪੩ ॥

੪੪. [ਸ਼ਾਰਦਾ ਮੰਗਲ, ਸਿੱਖਾਂ ਦਾ ਭਾਉ ਦੇਖਿਆ। ਸਾਧੂ ਦਰਸ਼ਨ ਦਾ ਫਲ]

ਦੋਹਰਾ ॥ ਨਮੋ ਸਾਰਦਾ ਕੋ ਸਦਾ ਸੁਮਤਿ ਰਿਦੇ ਪਰਕਾਸ਼।
ਕ੍ਰਿਪਾ ਧਾਰਿ ਪੂਰਨ ਕਰੋ ਸ਼੍ਰੀ ਗੁਰ ਕੋ ਇਤਿਹਾਸ ॥ ੧ ॥

{ ਸ਼ਾਰਦਾ=ਸਰਸ੍ਵਤੀ। ਵਿਸ਼ੇਸ਼ ਗਿਆਨ ਲਈ ਦੇਖੋ ਪੂਰਬਾਰਧ ਅਧਜਾਯ ੧ ਅੰਕ ੨ ਦੀ ਟੀਕਾ ਤੇ ਭਾਵ। }

ਅਰਥ—(ਹੇ) ਰਿਦੇ ਵਿਚ ਸ੍ਰੇਸ਼ਟ ਬੁੱਧੀ ਦਾ ਪ੍ਰਕਾਸ਼ ਕਰਨੇ ਵਾਲੀ ਸ਼ਾਰਦਾ (ਤੈਂ) ਨੂੰ ਸਦਾ ਨਮਸਕਾਰ ਹੋਵੇ। ਕ੍ਰਿਪਾ ਕਰਕੇ ਸ਼੍ਰੀ ਗੁਰੂ ਜੀ ਦਾ ਇਤਿਹਾਸ (ਮੇਰੇ ਤੋਂ) ਪੂਰਨ ਕਰਵਾਵੋ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸੁਨੀਏ ਸ਼੍ਰੀ ਤ੍ਰੇਹਣ ਕੁਲ ਮੌਰੰ। ਪ੍ਰਭੁ ਕੀ ਕਥਾ ਅਗਾਰੀ ਔਰੰ। ਸਿੱਖੀ ਕੀ ਸਰਿਤਾ[3] ਬਿਸਤਾਰੀ। ਜਹਿਂ ਕਹਿਂ ਸਗਰੇ ਜਗਤ ਮਝਾਰੀ ॥ ੨ ॥ ਸਿੱਖਨ ਕੇ ਮਨ ਮੀਨ ਸਮਾਨਾਂ। ਚਹੈਂ ਨ ਬਿਰਹਿ, ਹੋਹਿਂ ਹਤਿ ਪ੍ਰਾਨਾ[4]। ਲਾਗੇ ਕਰਨ ਸ਼ਬਦ ਅੱਭਯਾਸਾ। ਸਿਮਰਨ ਸੱਤਿਨਾਮ ਪਰਕਾਸ਼ਾ॥੩॥ਸਿੱਖੀ ਭਾਉ ਦੇਖਿਬੇ ਹੇਤਾ। ਗਮਨ ਕੀਨ ਬੇਦੀ ਕੁਲਕੇਤਾ। ਮੁਝ ਕੋ ਅਪਨੇ ਲੀਨ ਸੰਗਾਰੇ।ਪਹੁੰਚੇ ਇਕ ਪੁਰਿ ਜਾਇ ਮਝਾਰੇ॥੪॥ਸਿੱਖ ਭਿਖਾਣ ਬਸਹਿ ਤਿਹ ਥਾਨਾ। ਜਿਹ ਕੀ ਅਲਪ[5] ਚਲਹਿ ਗੁਜ਼ਰਾਨਾ। ਕਰੈ ਸੇਵ ਸਿੱਖਨ ਕੀ ਸੋਇ।ਅਸਨ ਅਚਾਵਹਿ ਜੋ ਘਰ ਹੋਇ॥੫॥ਸੰਝ ਜਿਹੋਇ, ਨ ਪ੍ਰਾਪਤਿ ਪਾਤ[6]।ਹਾਥ ਨ ਆਇ ਅਹਾਰ ਅਘਾਤਿ[7]।ਜੋ ਘਰਹੋਵਹਿਸਿੱਖਨ ਖ੍ਵਾਵਹਿ। ਨਹਿਂ ਜਿ ਹੋਇ ਤਬਿ ਜਾਚਿ ਸੁ ਲਯਾਵਹਿ॥੬॥ ਦੋਹਰਾ ॥ ਜਾਵਹਿ ਜਾਚਨਸਿੱਖ ਹਿਤ ਨਿਜਹਿਤ ਜਾਤਿ ਨ ਸੋਇ।ਜਨੋਂ ਤਨੋਂ ਅਸਨਕਰਾਵਈ ਸਿੱਖ ਆਇ ਜੇ ਕੋਇ॥੭॥ ਚੌਪਈ॥ ਪਹੁੰਚੇ ਤਿਹਂ ਨਿਕੇਤ ਪ੍ਰਭੁ ਜਾਏ। ਬੰਦਨ ਕਰਿਹੀ ਸਿਖ ਤਬਿ ਧਾਏ।ਨਿਜ ਨਾਰੀ ਸੋਂ ਗਿਰਾ ਉਚਾਰੀ। 'ਭੁਰਨ ਕਰਹੁ ਅਹਾਰ ਤਯਾਰੀ'॥੮॥ਕਹਯੋ ਤੀਯ'ਤੂੰ ਸਭਿ ਕਿਛੁ ਜਾਨਹਿਂ।ਭੋਜਨ ਹੋਵੈ ਜੋ

[1]ਬਿਅੰਤ ਨੂੰ। [2]ਗਿਆਨ। [3]ਨਦੀ। [4]ਚਾਹੁੰਦੇ ਨਹੀਂ ਵਿਛੋੜਾ (ਨਦੀ ਤੋਂ), ਭਾਵੇਂ ਪ੍ਰਾਣ ਨਾਸ਼ ਹੋ ਜਾਣ। [5]ਥੋੜ੍ਹੀ। [6](ਭਾਂ) ਸਵੇਰੇ ਨਾ ਪ੍ਰਾਪਤ ਹੋਵੇ। [7]ਰੱਜਵਾਂ।

ਅੰਨ ਆਨਹਿੰ[1]'। ਇਉਂ ਸੁਨਿ ਕੈ ਗਮਨਜੋ ਪੁਰਿ ਮਾਂਹੀ। ਜਿਹ ਕੋ ਜਾਚਹਿ ਦੇਇ ਸੁ ਨਾਂਹੀ॥੬॥ਦੋਹਰਾ॥'ਸਿੱਖਨ ਮਿਸ[2] ਇਹ ਮਾਂਗਿ ਕੈ ਕਰਤਿ ਅਪਨ ਗੁਜ਼ਰਾਨ[3]। ਅਸ ਕਹਿ ਦਿਯੋ ਨ ਕਿਛੁ ਤਿਸੁ ਬੈਠਨੋ ਛੁਛਾ ਆਨਿ ॥੧੦॥ ਚੌਪਈ ॥ ਤਿਸ ਦਿਨ ਰਾਜੇ ਛਿੰਝ ਪਵਾਈ। ਇਸ ਕੇ ਚਿਤ ਚਿੰਤਾ ਅਤਿ ਆਈ। ਕਹੈ 'ਕਹਾਂ ਤੇ ਅੰਨ ਖੁਵਾਰੋਂ[4]। ਧਿਕ ਮੁਹਿੰ[5], ਰਹੈਂ ਜਿ ਬਿਨਾ ਅਹਾਰੋ'॥੧੧॥ਦੇਖਿਨਿ ਚਲੇ ਅਨੇਕ ਤਮਾਸ਼ਾ।ਬੂਝਤਿ ਭਯੋ ਸੁ ਨਰ ਇਕ ਪਾਸਾ।'ਕਹਾਂ ਜਾਹੁ?' ਤਿਨ ਦੀਨ ਬਤਾਈ।'ਭੂਪ ਵਹਿਰ ਹੈ ਛਿੰਝ ਪਵਾਈ ॥ ੧੨ ॥ ਸਹਸ[6] ਰੁਪੱਯੇ ਜੀਤਹਿ ਲੇਵਹਿ। ਹਾਰਹਿ ਅਰਧ ਤਾਂਹਿ[7] ਤੇ ਦੇਵਹਿ'। ਸੁਨਿਕੈ ਹਰਖ ਚਲਨੋ ਤਿਹ ਥਾਈਂ। ਯੁਕਤਿ ਮੱਲ[8] ਬਹੁ ਨਰ ਇਕ ਠਾਈਂ॥੧੩॥ਭਯੋ ਮੱਲ ਕੇ ਸਨਮੁਖਿ ਜਬਿਹੀ। ਤਿਹਕੋ ਦੇਖਿ ਹਸੇ ਨਰ ਸਭਿਹੀ।'ਮੱਲ ਭੂਪ ਕੋ[9] ਬਲੀ ਬਡੇਰਾ।ਚੂਰਨ ਕਰੈ ਸਰਬ ਤਨ ਤੇਰਾ ॥੧੪॥ ਉਰ ਮਹਿੰ ਧਰਿਕੈ ਗਰਬ ਕੁਰੰਗਾ[10]। ਚਾਹਜੋ ਲਰੈ ਕੇਹਰੀ ਸੰਗਾ[11]। ਤਿਸ ਬਿਧਿ ਤੈਂ ਕਜਾ ਮਨ ਮਹਿੰ ਧਾਰੀ।ਚਹਿਤਿ ਮ੍ਰਿੱਤੁ ਕੋ ਮੱਲ ਅਗਾਰੀ?' ॥ ੧੫ ॥ ਦੋਹਰਾ ॥ ਬਰਜਜੋ ਤਿਸਕੋ ਨਹਿੰ ਰਹਜੋ ਕਹਜੋ 'ਜਾਇ ਜੋ ਪ੍ਰਾਨ। ਇਸਤੇ ਸ਼ੁਭ ਨਹਿੰ ਕਾਜ ਕੋ ਪਰ ਹਿਤ* ਹੋਵਹਿ ਹਾਨ' ॥ ੧੬ ॥ ਚੌਪਈ ॥ ਨਿਕਟ ਮੱਲ ਕੇ ਜਬਿ ਹੀ ਆਯੋ। ਅਵਲੋਕਜੋ ਅਸ ਬਚਨ ਅਲਾਯੋ। 'ਤੂੰ ਕਿਉਂ ਮੌਤ ਚਹਿਤ ਬਿਨ ਆਈ?'। ਸੁਨਤਿ ਸਿੱਖ ਨੇ ਸਰਬ ਬਤਾਈ ॥੧੭॥'ਆਏ ਸੰਤ ਨਿਕੇਤ ਹਮਾਰੇ।ਨਹੀਂ ਅੰਨ ਜੋ ਦੇਉਂ ਅਹਾਰੇ। ਤਿਨਕੇ ਹਿਤ ਹੌਂ ਲਰਨੈਆਯੋ।ਮ੍ਰਿੱਤੁਹੋਇ ਤੇ ਸੁਖ ਅਧਿਕਾਯੋ'॥੧੮॥'ਸਾਧ ਸਾਧ[11] ਸੁਨਿ ਕਾਨ,ਬਖਾਨਾ। 'ਉੱਤਮ ਮਤ ਤੁਮ ਸੰਤ ਮਹਾਂਨਾ। ਪਰਸ੍ਵਾਰਥ ਹਿਤ ਪ੍ਰਾਨ ਨ ਪਯਾਰੇ। ਲਰਹੁ ਨਿਸੰਗ ਮੋਰ ਸੰਗਾਰੇ'॥੧੯॥ਦੋਹਰਾ ॥ ਭਿਰੇ ਪਰਸਪਰ ਮਿਲਿ ਤਬੈ ਗਿਰਜੋ ਮੱਲ ਤਰ[12] ਤਾਂਹਿ। ਪਰਸ੍ਵਾਰਥ ਕੋ ਜਾਨਿਕੈ ਓਜ[13] ਲਗਾਯੋ ਨਾਂਹਿ॥੨੦॥ ਚੌਪਈ ॥ ਮੱਲ ਬਲੀ ਤਰ ਗਿਰਜੋ ਲਖਾਏ।

---

[1]ਜੇ ਤੂੰ ਅੰਨ ਲਿਆਵੇਂ ਤਾਂ।[2]ਸਿਖਾਂ ਦੇ ਬਹਾਨੇ।[3]ਖੁਆਵਾਂ।[4]ਧਿਰਕਾਰ ਹੈ ਮੈਨੂੰ। [5]ਹਜ਼ਾਰ।[6]ਤਿਸਤੋਂ। [7]ਪਹਿਲਵਾਨ ਦੇ ਸਹਤ। [8]ਰਾਜੇ ਦਾ। [9]ਹਰਨ। [10]ਸ਼ੇਰ ਨਾਲ। [11]ਸ਼ਾਬਾਸ਼ ਸ਼ਾਬਾਸ਼। [12]ਹੇਠ। [13]ਬਲ। *ਇਹ ਆਦਮੀ ਸਿਖ ਸੀ ਤੇ ਗੁਰ ਸਿਖਾਂ ਦੀ ਸੇਵਾ ਕਰਦਾ ਸੀ, ਇਸ ਕਰਕੇ ਏਥੇ ਪਾਠ–ਪਰ ਹਿਤ–ਦੀ ਥਾਂ–ਗੁਰ ਹਿਤ–ਵਧੇਰੇ ਢੰਗਾ ਲਗਦਾ ਹੈ।–ਪਰ ਹਿਤ–ਲਿਖਾਰੀ ਦੀ ਭੁੱਲ ਜਾਪਦੀ ਹੈ।

ਨਰ ਸਭਿਹੀ ਉਰ ਮਹਿ ਬਿਸਮਾਏ। ਉੱਤਮ ਬਸਤ੍ਰ ਨ੍ਰਿਪਤ ਪਹਿਰਾਏ। ਗਿਨਿਕੈ ਸਹਿਸ[1] ਅਨਾਮ ਦਿਵਾਏ॥੨੧॥ ਭਯੋ ਮੱਲ ਕੇ ਹਿਰਦੇ ਗਯਾਨਾ। ਨਾਸਜੋ ਮੋਹ ਮਨੋਜ[2] ਮਹਾਨਾ। ਲੈਕੇ ਸਿੱਖ ਸਦਨ ਮਹਿਂ ਆਯੋ। ਨਾਨਾ[3] ਬਿਧਿਨ ਅਹਾਰ ਕਰਾਯੋ॥੨੨॥ ਉੱਤਮ ਥਲ ਬਿਠਾਇ ਗੁਰਪੂਰੇ। ਪੰਕਜ ਪਾਇ ਪਖਾਰੇ ਰੂਰੇ। ਚਰਣਾਂਮ੍ਰਿਤ ਮੁਖ ਪਾਯੋ ਜਬਿਹੀ। ਭਈ ਤ੍ਰਿਲੋਕੀ ਕੀ ਸੁਧ ਤਬਿਹੀ॥੨੩॥ ਕ੍ਰਿਪਾਦ੍ਰਿਸ਼ਟਿ ਕਰਿ ਮੋਖ ਉਦਾਰਾ। ਤਿਹਂ ਕੋ ਸਗਰੋ ਬੰਸ ਉਧਾਰਾ। ਭਾਉ[4] ਬਿਲੋਕੇ ਭੋਜਨ ਪਾਯੋ। ਜਿਸ ਪ੍ਰਭੁ ਕੋ ਜਸੁ ਦਸ-ਦਿਸ਼ਿ ਛਾਯੋ॥੨੪॥ ਸੋ ਰਜਨੀ ਬਸਿ ਕਰਿ ਤਿਹ ਧਾਮੂ।ਕੀਨ ਗਮਨਪਹੁੰਚੇ ਇਕ ਗ੍ਰਾਮੂ। ਤਿਸ ਮਹਿਂ ਰਹੈ ਸਿੱਖ ਧਨਹੀਨਾ। ਆਇ ਤਬੈ ਤਿਨ ਦਰ-ਸ਼ਨ ਕੀਨਾ॥੨੫॥ ਬੰਦਨ ਕਰਿਕੈ ਬਿਨੈ ਉਚਾਰੀ। 'ਉਠਿ ਕਰਿ ਚਲੀਏ ਸਦਨ ਮਝਾਰੀ। ਚਰਨ ਪਰੇ ਤੇ ਪਾਵਨ ਹੈ੍ਹਹੈ। ਬਚਨ ਸੁਨੇ ਤੇ ਕਲੁਖ[5] ਕਟੈ ਹੈਂ'॥੨੬॥ਭਾਉ ਬਿਲੋਕਿ ਕਰਮ ਮਨ ਬਾਨੀ[6]। ਗਮਨੇ ਤਿਹ ਨਿਕੇਤ ਗੁਨਖਾਨੀ।ਸਿਖ ਕੇ ਇਕ ਸੁਤ ਇਕ ਘਰ ਨਾਰੀ। ਗ੍ਰਸਜੋ ਹੁਤੋ[7] ਦਾਰਿਦ ਮਹਿਂ[8] ਭਾਰੀ॥ ੨੭ ॥ ਏਕ ਸਮੇਂ ਭੋਜਨ ਕਰਿ ਆਵਹਿ। ਦੁਤਿਯ ਕਾਲ ਯੁਤਿ ਭੂਖ[9] ਬਿਤਾਵਹਿ। ਏਕ ਬਾਰ ਭੋਜਨ ਕਰਿ ਖ੍ਹਾਯੋ। ਦਿਵਸ ਦੂਸਰੇ ਹਾਥ ਨ ਆਯੋ॥੨੮॥ ਦੋਹਰਾ॥ ਸੌਜ ਅਲਪ ਸੀ[10] ਘਰ ਹੁਤੀ ਬੇਚੀ ਜਾਇ ਬਜਾਰ। ਆਨਿ[11] ਅੰਨ ਭੋਜਨ ਕਰਜੋ,ਬਹੁਰ[12] ਨ ਕਛੂ ਅਹਾਰ[13]॥੨੯॥ ਚੌਪਈ॥ ਅਗਲੇ ਦਿਵਸ ਸੀਸ ਕੇ ਬਾਰਾ[14]*। ਸੋ ਉਤਰਾਇ ਦਾਮ[15] ਕਰਿ ਤਯਾਰਾ। ਬੇਚਿ ਸੁ ਅੰਨ ਆਨਿ ਦਿਯ ਨਾਰੀ। ਕਹਿ ਅਹਾਰ ਕਰਿ ਤੁਰਨ ਤਯਾਰੀ॥੩੦॥ਜਲਸੁਚ ਆਨ ਲੀਪਕਰਿ ਥਾਈਂ।ਪੁਨ ਸਮਧਾ[16]ਲੇ ਅਗਨਿ ਜਰਾਈ।ਕਾਰਜ ਕਿਸਕੋ ਉਠਿਕਰਿ ਗਈ। ਬਾਰਿਕ ਤਹਾਂ ਬਿਠਾਵਤ ਭਈ ॥੩੧॥ਪੀਛੇ ਤੇ ਸੋ ਸਿਸ ਗਿਰ ਪਰਾ।ਅਗਨਿ ਬਿਖੈ ਸਾਰੋ ਤਨ ਜਰਾ।ਆਨਿ

[1]ਹਜ਼ਾਰ (ਰੁਪੱਯੇ)। [2]ਮੋਹ ਜੋ ਮਨ ਵਿਚ ਬੈਠਾ ਸੀ।(ਅ)ਮੋਹ ਤੇ ਕਾਮ। [3]ਪ੍ਰੇਮ।[4]ਪਾਪ। [5]ਕਰਨੀ ਮਨ ਤੇ ਬਾਣੀ ਤੋਂ। [6]ਫਸਿਆ ਹੋਇਆ ਸੀ। [7]ਗ਼ਰੀਬੀ ਵਿਚ। [8]ਭੁਖ ਸਹਤ। [9]ਥੋੜੀ ਜਿਹੀ। [10]ਲਿਆਕੇ। [11]ਫਿਰ। [12]ਭੋਜਨ(ਵਾਸਤੇ)ਕੁਛ ਨਹੀਂ ਸੀ। [13]ਵਾਲ। [14]ਰਸੀ। [15]ਬਾਲਣ।

*ਇਹ ਸਾਖੀ ਬਾ: ਵਾ: ਸਾਖੀ ਵਿਚੋਂ ਹੈ, ਓਥੇ ਲਿਖਿਆ ਹੈ—ਇਸ ਸਿਖ ਨੇ ਅਜੇ ਪਾਹੁਲ ਨਹੀਂ ਸੀ ਲਈ। ਪੁਰਾਤਨ ਜਨਮਸਾਖੀ, ਮਹਿਮਾ ਪ੍ਰਕਾਸ਼ ਵਿਚ ਇਹ ਸਾਖੀ ਨਹੀਂ ਹੈ। ਜਾਪਦਾ ਹੈ ਕਿ ਵਿਗਾੜਨ ਵਾਲੇ ਸਾਖੀਕਾਰ ਦੀਆਂ ਸਾਖੀਆਂ ਵਿਚੋਂ ਹੈ, ਇਸ ਸਾਖੀ ਦਾ ਆਧਾਰ ਇਕ ਸ਼ਬਦ ਤੇ ਰਖਿਆ ਹੈ, ਜੋ ਅੱਗੇ ਹੈ।

ਅੰਗਨਾ ਪਿਖਨੋ ਕੁਸ਼ੁਤਾ। ਜਰਿਕੈ ਪਰਨੋ ਮ੍ਰਿਤਕ ਹ੍ਵੈ ਪੂਤਾ ॥੩੨॥ ਤੂਸ਼ਨਿ ਰਹੀ ਰਿਦੈ ਅਸ ਜਾਨਾ।–ਸੁਨੈ ਨ ਸੰਤ ਬ੍ਰਾਤ ਇਹ ਕਾਨਾ। ਜਾਇ ਖੁਧਿਤ[1] ਸੋ ਬਿਨਾ ਅਹਾਰਾ। ਦੋਸ਼ ਲਗਹਿ ਹਮਰੇ ਸਿਰ ਭਾਰਾ–॥੩੩॥ਸੁਤ ਕੋ ਬਸਤ੍ਰ ਲਪੇਟ ਬਨਾਇ। ਘਰ ਅੰਦਰ ਆਈ ਪੌਢਾਇ[2]।ਨਿਜ ਪਤਿ ਪਾਸ ਨ ਬਾਤ ਬਖਾਨੀ। ਭੋਜਨ ਕੀਨੋ ਪਰਮ ਸਿਆਨੀ ॥ ੩੪ ॥ ਸ਼੍ਰੀ ਨਾਨਕ ਕੋ ਬਹੁਰ ਬੁਲਾਇ। ਬੈਠਾਰੇ ਜੁ ਹੁਤੀ ਸੁਚਿ[3] ਥਾਇਜਬਿ ਹੀ ਧਰਾ ਅਹਾਰ ਅਗਾਰੀ॥ ਤਬਿਹੀ ਸ਼੍ਰੀ ਗੁਰ ਗਿਰਾ ਉਚਾਰੀ ॥ ੩੫ ॥ 'ਸੁੰਦਰ ਬਾਰਿਕ ਹੁਤੋ ਤੁਮਾਰੋ। ਅਬ ਨਹਿੰ ਪਿਖਿਯਤਿ ਸਦਨ ਮਝਾਰੋ'। ਕਹੈ ਤੀਯ 'ਸੋਯੋ ਘਰ ਮਾਂਹੀ। ਖਿਲਿਤਿ ਅਲਸ[4] ਭਾ ਜਾਗਤਿ ਨਾਂਹੀ' ॥੩੬॥ 'ਸੁਨਿ ਸੁਮਤੇ[5] ਸ਼ਿਸ਼ੁ ਲੇਹੁ ਜਗਾਈ। ਆਨਹਿੰ ਨਿਕਟ ਤ ਭੋਜਨ ਖਾਈ'। ਤਬਿ ਨਾਰੀ ਤੂਸ਼ਨਿ ਹ੍ਵੈ ਰਹੀ। ਤਿਹ ਪ੍ਰਤਿ ਬਹੁਰੋ ਸਤਿਗੁਰ ਕਹੀ ॥ ੩੭ ॥ 'ਬਾਰਿਕ ਨਾਮ ਕਹੋ ਕਯਾ ਰਾਖਾ?'।'ਲਾਲਾ ਅਹੈ' ਸਿੱਖ ਨੈ ਭਾਖਾ। ਸੁਨਿਕੈ[6] ਸ਼੍ਰੀ ਪ੍ਰਭੁ ਤਿਸਹਿ ਹਕਾਰਾ' । 'ਆਵਹੁ ਲਾਲਾ ! ਕਰਹੁ ਅਹਾਰਾ' ॥ ੩੮ ॥ ਜੀਵਨੋ ਸਿਸ ਸੋ ਗੁਰੂ ਅਲਾਵਾ[7]।ਪਗ ਸੋਂ ਚਲਤਿ ਸਮੀਪ ਸੁ ਆਵਾ।ਨਿਜ ਕਰ ਸੋਂ ਗੁਰਦੀਨ ਅਹਾਰਾ। ਖਾਤ, ਮਾਤ[8] ਭਾ ਹਰਖ ਅਪਾਰਾ ॥੩੯॥ ਨਿਜਪਤਿ ਸੋਂ ਸੁਨਾਇ ਤਿਹ ਕਾਲਾ। ਹਿਰਦੇ ਸ਼ਰਧਾ ਬਧੀ ਬਿਸਾਲਾ। ਦੰਪਤਿ ਮਿਲਿ ਤਬਿ ਬੰਦਨ ਕੀਨੋ ।-ਮਹਾਂ ਪੁਰਖੁ ਪੂਰਨ-ਮਨ ਚੀਨੋ ॥੪੦ ॥ ਅਗਲੇ ਦਿਵਸ ਅੰਨ ਘਰ ਨਾਂਹੀ। ਭੀ ਚਿੰਤਾ ਅਤਿਸ਼ੈ ਮਨ ਮਾਂਹੀ। ਸੋ ਸਿਸ ਬੇਚਨ ਚਲੇ ਬਜ਼ਾਰੇ। ਬੂਝਨੋ ਪ੍ਰਭੁ ਸੋ ਜਾਤਿ ਨਿਹਾਰੇ॥੪੧॥'ਕਹਾਂ ਚਲੇ ਬਾਰਿਕ ਸੰਗ ਲੀਨਾ ?। ਕੌ ਕਾਰਜ ਹੈ ਏਸ ਅਧੀਨਾ?'। ਸਿੱਖ ਭਨੰਨੋ 'ਤੁਮ ਅੰਤਰਜਾਮੀ। ਹਮ ਕੋ ਕਯਾ ਬੂਝਤਿ ਹੋ ਸ੍ਵਾਮੀ !' ॥੪੨॥ ਸੋ ਬਾਰਿਕ ਪ੍ਰਭੁ ਨਿਕਟਿ ਹਕਾਰਾ। ਬਾਂਹਿ ਪਕਰਿ ਕੈ ਬਚਨ ਉਚਾਰਾ। 'ਮਾਤ ਪਿਤਾ ਲੈ ਅਬਿ ਤੁਝ ਜਾਂਹੀ। ਬੇਚ-ਹਿੰਗੇ ਬਜਾਰ ਕੇ ਮਾਂਹੀ॥੪੩॥ਨਿਜ ਖ਼ਾਵੰਦ ਕੀ ਸੇਵਾ ਕਰਿ ਹੌਂ। ਚੱਕੀ ਪੀਸੌਂ ਪਾਨੀ ਭਰਿਹੌਂ। ਬਿੰਜਨ[10] ਫੇਰਹਿੰ ਕਰ ਪਗਚਾਂਪੀ[11]। ਆਇਸੁ ਮੋਰਹਿੰ ਨਹੀਂ

[1]ਭੁੱਖੇ। [2]ਲੰਮਾ ਪਾਇ ਆਈ। [3]ਪਵਿੱਤ੍ਰ। [4]ਖੇੜਦਾ ਹੋਇਆ ਆਲਸ ਵਿਚ ਆ ਗਿਆ ਹੈ ਭਾਵ ਸੌਂ ਗਿਆ ਹੈ। [5]ਸੁਣ ਹੇ ਸ੍ਰੇਸ਼ਟ ਬੁਧੀ ਵਾਲੀ। [6](ਨਾਮ ਬੱਚੇ ਦਾ) ਸੁਣਕੇ। [7](ਬੱਚੇ ਨੂੰ) ਬੁਲਾਇਆ। [8](ਜਦੋਂ) ਗੁਰੂ ਜੀ ਬੁਲਾਇਆ (ਤਦੋਂ) ਓਹ ਬਾਲਕ ਜੀਉ ਪਿਆ। [9](ਭੋਜਨ) ਖਾਂਦਾ (ਵੇਖ ਕੇ) ਮਾਂ ਨੂੰ। [10]ਪੱਖਾ। [11]ਮੁੱਠੀ ਭਰਨੀ।

ਕਦਾਪੀ[੧] ॥੪੪॥ ਹਾਥ ਬੈਦਿ ਸਿਸ ਗਿਰਾ ਉਚਾਰੀ[੨]ਰਹੋਂ ਖਸਮ ਆਇਸੁ ਅਨੁਸਾਰੀ'।ਤਿਹ ਛਿਨ ਸੁਨਿਕੈ ਕ੍ਰਿਪਾ ਨਿਧਾਨਾ।ਸ਼੍ਰੀ ਮੁਖ ਤੇ ਇਕ ਸ਼ਬਦ ਬਖਾਨਾ ॥ ੪੫ ॥

ਮਾਰੂ ਮਹਲਾ ੧ ॥

ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥ ਗੁਰਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥ ੧ ॥ ਤੇਰੇ ਲਾਲੇ ਕਿਆ ਚਤੁਰਾਈ ॥ ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥ ੧ ॥ ਰਹਾਉ ॥ ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥ ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥ ੨ ॥ ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥ ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥ ੩ ॥ ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥ ਆਦਿ ਜੁਗਾਦਿ ਦਇਆ ਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥ ੪ ॥ ੬ ॥

ਚੌਪਈ ॥ ਅਸ ਕਹਿ ਕ੍ਰਿਪਾ ਦਿਸ਼ਟਿ ਪ੍ਰਭੁ ਦੇਖੀ। ਭਵ ਅਪਦਾ ਸਭਿ ਹਰੀ[੩] ਬਿਸ਼ੇਖੀ। ਅਪਨੇ ਅੰਗ ਸੰਗ ਤਿਹ ਲਾਇ। ਨਉ ਨਿਧਿ ਦਈ ਸਦਨ ਮਹਿੰ ਪਾਇ॥੪੬॥ਚਤੁਰ ਪਦਾਰਥ ਛਿਨ ਮਹਿੰ ਦੀਨੇ। ਜੀਵਨ ਮੁਕਤਿ ਸੁ ਤੀਨੋ ਕੀਨੇ।ਇਸ ਪ੍ਰਕਾਰ ਕਰਿ ਤਿਨਹਿੰ ਨਿਹਾਲ।ਬਹੁਰੋ ਗਮਨੇ ਪ੍ਰਭੁ ਕ੍ਰਿਪਾਲ ॥੪੭॥ ਅਪਰ ਗ੍ਰਾਮ ਮਹਿੰ ਬੈਠੇ ਜਾਈ। ਹੁਤੋ ਸਿੱਖ ਇਕ ਤਹਾਂ ਬਸਾਈ। ਜਾਇ ਜੁ ਸੰਤ ਤਾਂਹਿ ਘਰਿ ਕੋਈ।ਹਿਤ ਧਰਿ ਸੇਵਾ ਕਰਿ ਹੈ ਸੋਈ ॥ ੪੮॥ ਪੁਨ ਸੋ ਕਰਿ ਹੈ ਪ੍ਰਸ਼ਨ ਬਨਾਈ। 'ਸਾਧ ਮਿਲੇ ਫਲ ਦੇਹੁ ਬਤਾਈ'। ਤਿਸ ਕੀ ਮਨਸ਼ਾ ਪੂਰਨ ਕਾਜਾ। ਗਮਨੇ ਸਦਨ ਗਰੀਬ ਨਿਵਾਜਾ॥੪੯॥ ਸਾਦਰ ਬੰਦੇ ਪਦ ਅਰਬਿੰਦਾ। ਬੈਠਾਰੇ ਕਰਿ ਰਿਦੇ ਅਨੰਦਾ।ਅਧਿਕ ਭਾਉ ਸੋਂ ਸੇਵਾ ਕੀਨੀ। ਪ੍ਰੇਮ ਭਗਤਿ ਮਹਿੰ ਮਤਿ ਜਿਹ ਭੀਨੀ ॥੫੦॥ ਪੁਨ ਬੂਝਨ ਲਾਗਯੋ ਤਿਸੁ ਭਾਇ[੪]। 'ਸਾਧ ਮਿਲੇ ਫਲ ਦੇਹੁ ਬਤਾਇ। ਬਹੁਤਨ ਸੰਗ ਪ੍ਰਸ਼ਨ ਮੈਂ ਕੀਨੋ। ਮੋਕੋ ਕਿਨਹੂੰ ਨ ਉੱਤਰ ਦੀਨੋ ॥ ੫੧ ॥ ਦੋਹਰਾ ॥ ਕਹੈਂ ਬਨਾਇ ਅਨੇਕ ਬਿਧਿ ਮੇਰੀ ਨਿਸ਼ਾ[੫] ਨ ਹੋਇ। ਪੂਰਨ ਸਤਿਗੁਰ ਆਪ ਹੋ ਉੱਤਰ ਦੀਜੈ ਸੋਇ[੫*]' ॥ ੫੨ ॥ ਚੌਪਈ ॥ ਕਰੁਨਾ ਨਿਧਿ ਇਉਂ ਬਚਨਿ ਉਚਾਰਾ। 'ਜਾਵਹੁ ਬਡੀ ਉਜਾਰ ਮਝਾਰਾ। ਤਹਾਂ ਤਰੋਵਰ ਏਕ ਸੁਹਾਇ। ਵਾਹਿਗੁਰੂ ਕਹਿ ਬੈਠਹੁ ਜਾਇ ॥ ੫੩ ॥ ਤਿਹ ਤੇ ਨਿਸ਼ਾ ਹੋਇ ਹੈ ਤੇਰੀ'। ਸੁਨਿਕੈ ਗਯੋ ਉਜਾਰ ਸੁ ਹੇਰੀ। ਪਾਯੋ ਬਿਰਖ ਬਤਾਯੋ ਜਹਿੰਵਾ। 'ਵਾਹਿਗੁਰੂ' ਕਹਿ

[੧]ਕਦੇ ਬੀ। [੨]ਸੰਸਾਰ ਦੇ ਸੰਕਟ ਸਭ ਨਾਸ਼ ਕਰ ਦਿਤੇ।[੩]ਤਿਸ ਤਰ੍ਹਾਂ, ਉਸੇ ਤਰ੍ਹਾਂ।[੪]ਤਸੱਲੀ। [੫]ਸੋ ਦਾ ਭਾਵ ਹੈ–ਪੂਰਾ ਉੱਤਰ, ਜਿਹੋ ਤੁਸੀਂ ਪੂਰਨ ਹੋ ਉਜੇਹਾ ਪੂਰਾ ਉੱਤਰ ਦਿਓ। *ਪਾਃ–ਕੋਇ।

ਬੈਠਨੋ ਤਹਿੰਵਾ॥੫੪॥ਤਰੁ ਪਰ[1] ਦੇਖੇ ਬਾਇਸ[2] ਦੋਊ।ਦਰਸ਼ਨ ਕਰਿ ਇਸੁ ਕੇ ਬਕ[3] ਸੋਊ। ਕਿਤਿਕ ਬੇਰਿ ਬੈਠਨੋ ਹਟਿ[4] ਆਯੋ।ਸ਼੍ਰੀ ਗੁਰ ਸੋਂ ਅਸ ਬੈਨ ਅਲਾਯੋ ॥ ੫੫॥ 'ਜਹਿੰ ਤੁਮ ਭੇਜਨੋ ਤਹਾਂ ਸਿਧਾਯੋ। ਕੋਇ ਨ ਮਿਲਨੋ ਨ ਉੱਤਰ ਪਾਯੋ'। ਪ੍ਰਭੁ ਭਾਖਨੋ 'ਪਰਭਾਤ ਬਹੋਰੀ। ਉੱਤਰ ਲੇਹੁ ਜਾਇ ਤਿਸ ਠੌਰੀ'॥੫੬॥ਆਇਸੁ ਪਾਇ ਗਯੋ ਤਿਹ ਕਾਲ। ਬਕ[5] ਦਰਸ਼ਨ ਕਰਿ ਭਏ ਮਰਾਲ[6]।ਦੇਖਿ ਤਹਾਂ ਹਟਿ ਕਰਿ ਪੁਨ ਆਵਾ।ਬੈਠਿਸਮੀਪ ਬ੍ਰਿਤੰਤਸੁਨਾਵਾ ॥੫੭॥ 'ਪੂਰਬ ਦਿਨ ਬਾਇਸ ਬਕ ਹੋਏ। ਆਜ ਮਰਾਲ ਪਿਖੇ ਮੈਂ ਦੋਏ। ਕਿਨ ਉੱਤਰ ਦੇ ਨਿਸ਼ਾ ਨ ਕੀਨੀ। ਸੰਸੇ ਮਹਿੰ ਮਮ ਮਤਿ ਰਹਿ ਭੀਨੀ'' ॥੫੮॥ ਸੁਨਿ ਕਰਿ ਸ਼੍ਰੀ ਗੁਰ ਗਿਰਾ ਅਲਾਈ। 'ਪੁਨ ਇਸ ਬਾਰ ਜਾਹੁ ਤਿੰਹ ਥਾਈਂ। ਉੱਤਰ ਪਾਇੰ, ਜਾਇ ਤਵ ਸੰਸਾ। ਜਹਾਂ ਬਿਰਾਜਤਿ ਹੈਂ ਸੇ ਹੰਸਾ' ॥੫੯॥ ਗਮਨਨੋ ਉਠਿ ਪਰਭਾਤ ਬਹੋਰੀ। ਹੰਸਨ ਦੇਖਨੋ ਜਬਿ ਇਸ ਓਰੀ। ਸੋ ਮਾਨੁਖ ਤਨ ਤੁਰਨ ਹੋਏ। ਬੈਠੇ ਤਰੁਵਰ ਕੇ ਤਰ ਦੋਏ ॥ ੬੦॥ ਜਾਇ ਨਿਕਟਿ ਕਹਿ'ਪੈਰੀ ਪਾਨਾ'[7]।ਬੈਠਨੋ ਤਿਹ ਸੋਂ ਬਚਨ ਬਖਾਨਾ।'ਸਾਧ ਮਿਲੇ ਕੋ ਫਲ ਕਯਾ ਹੋਈ ?। ਮੋਹਿ ਬਤਾਇ ਦੀਜੀਐ ਸੋਈ'॥੬੧॥ਸੁਨਤਿ ਸ਼ੁਨ ਤਿਨ ਬਚਨ ਉਚਾਰੇ। 'ਅਬ ਲੌ ਮਨ ਨਹਿੰ ਨਿਸ਼ਾ ਤੁਮਾਰੇ।ਪੂਰਬ ਬਾਇਸ ਦੇਹ ਹਮਾਰਾ। ਬਕ ਹੋਏ ਤਵ ਦਰਸ ਨਿਹਾਰਾ ॥੬੨॥ ਤੁਮ ਕਰੁਨਾ ਪੁਨ ਭਏ ਮਰਾਲ[8]। ਦੇਇ ਦਰਸ ਤੁਮ ਕਰੇ ਨਿਹਾਲਾ। ਪੁਨ ਆਯੋ ਹੋਏ ਨਰੁ ਨਾਰੀ[9]। ਸਾਧ ਮਿਲੇ ਫਲ ਲੇਹੁ ਬਿਚਾਰੀ[10] ॥੬੩॥ਧੰਨ ਧੰਨ ਹੈ ਸਤਿਗੁਰ ਤੇਰੋ। ਹੋਇੰ ਪਤਿਤਪਾਵਨ ਜਿਨ ਹੇਰੇ[11]।ਤਿਨ ਕੋ ਦਰਸ਼ਨ ਹਮਹਿੰ ਕਰਾਵਹੁ। ਮਹਾਂ ਮੋਹ ਕੋ ਭਰਮ ਮਿਟਾਵਹੁ' ॥ ੬੪ ॥ ਦੋਹਰਾ ॥ ਹਰਖਤਿ ਹੈ ਤਿਨ ਸੰਗਿ ਲੈ ਚਲਿਆਏ ਗੁਰ ਪਾਸ।ਹੁਇ ਅਧੀਨ ਬੰਦਨ ਕਰੈਂ ਕਟੀ ਮੋਹ ਕੀ ਫਾਸ ॥੬੫॥ ਚੌਪਈ ॥ ਸ਼੍ਰੀ ਗੁਰ ਭਨਨੋ 'ਨਿਸ਼ਾ ਤਵ ਹੋਈ ?'। ਕੀਨ ਬਿਨੈ ਬੰਦੇਕਰ ਦੋਈ।'ਕਰਤਾ ਪੁਰਖ ਮਿਲੈ ਜਬਿਆਇ।ਕਿਉਂ ਨ ਨਿਸ਼ਾ ਹੋਵਹਿ ਮਨਭਾਇ[12]'॥੬੬॥ਸੁਨਿਕੈਪ੍ਰਭੁ ਕ੍ਰਿਪਾਲ ਤਿਹਕਾਲ।ਬੋਲੇ ਬਚਨ ਪ੍ਰਸੀਦ

[1]ਬ੍ਰਿੱਛ ਉੱਪਰ।[2]ਕਾਂ। [3]ਬਗਲੇ ਹੋ ਗਏ। [4]ਮੁੜ । [5]ਬਗਲੇ।[6]ਹੰਸ ਹੋਗਏ।[7]ਭਾਵ ਸੰਸਾ ਦੂਰ ਨਹੀਂ ਹੋਇਆ । [8]ਪੈਰੀ ਪੈਣਾਂ । [9]ਹੰਸ । [10]ਫੇਰ ਤੂੰ ਆਇਆ ਹੈਂ ਤਾਂ ਹੋਏ ਹਾਂ ਮਰਦ ਤ੍ਰੀਮਤ । [11](ਇਹ) ਸਾਧ ਮਿਲੇ ਦਾ ਹੀ ਫਲ ਹੈ ਵਿਚਾਰ ਲਓ । [12]ਹੁੰਦੇ ਹਨ ਪਾਪੀ ਪਵਿੱਤਰ ਜਿਨ੍ਹਾਂ ਨੂੰ ਵੇਖ ਕੇ । [13]ਮਨ ਵਿੱਚ ।

ਬਿਸਾਲਾ। 'ਜਨਮ ਮਰਨ ਕੇ ਬੰਧਨ ਤੇਰੇ। ਸੰਤ ਸੇਵ ਨਾਸ਼ੇ ਇਕ ਬੇਰੇ ॥੬੭॥ ਪਰਾਲਬਧ ਸੋਂ ਭੋਗਨ ਭੋਗ॥ ਬਹੁਰੋ ਪ੍ਰਾਪਤਿ ਹੈ ਹਰਿ ਲੋਗ'। ਅਸ ਬਰ ਦੇ ਕਰਿ ਕੀਨ ਪਯਾਨਾ। ਕਲੁਖ[1] ਮਿਟਹਿੰ ਜਿਹ ਕਰਤਿ ਧਿਆਨਾ ॥੬੮॥ ਸ੍ਰੀ ਕਰਤਾਰਪੁਰੇ ਪੁਨ ਆਏ। ਮਿਲਿ ਕੈ ਸਭਿ ਸੇਵਕ ਹਰਖਾਏ। ਰਹੇ ਤਹਾਂ ਪੁਨ ਗਮਨੇ ਨਾਂਹੀ॥ ਕਰਹਿੰ ਦਰਸੁ ਨਰੁ ਕਲੁਖ ਨਸਾਹੀਂ॥੬੯॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰ੍ਧੇ 'ਸਿੱਖਨ ਭਾਉ ਦੇਖਨ' ਪ੍ਰਸੰਗ ਬਰਨਨੰ ਨਾਮ ਚੁਤਾਲੀਸਮੋਂ ਅਧਯਾਯ ॥ ੪੪ ॥

੪੫. [ਗੁਰਬਾਣੀ ਮਹਾਤਮ। ਸੈਦੋ ਘੇਉ, ਸਿੱਖੀ, ਅਤੀਤਤਾਈ, ਗ੍ਰਹਸਤ ਧਰਮ]

ਦੋਹਰਾ ॥ ਨਮਹਿੰ ਨਮਹਿੰ ਪੁਨਿ ਪੁਨਿ ਨਮਹਿੰ ਸਤਿਗੁਰ ਬਚਨ ਅਨੂਪ।
ਜਿਨਕੇ ਸੁਨਿਤਨੋ ਭਜਿ ਕਸ਼ਟ ਜਾਨਹਿੰ ਸਹਿਜ ਸਰੂਪ ॥ ੧ ॥

{ਨਮਹਿ=ਨਮਸਕਾਰ ਹੈ।}

ਅਰਥ–ਸ਼੍ਰੀ ਸਤਿਗੁਰੂ ਜੀ ਦੇ ਅਨੂਪਮ ਬਚਨਾਂ ਨੂੰ ਮੇਰੀ ਨਮਸਕਾਰ ਹੋਵੇ, ਨਮਸਕਾਰ ਹੋਵੇ, ਫਿਰ ਫਿਰ ਨਮਸਕਾਰ ਹੋਵੇ ਕਿ ਜਿਨ੍ਹਾਂ ਦੇ ਸੁਣਦਿਆਂ ਸਾਰੇ ਕਸ਼ਟ ਛਡ ਜਾਂਦੇ ਹਨ ਤੇ ਸਹਿਜ ਸਰੂਪ ਜਾਣਿਆਂ ਜਾਂਦਾ ਹੈ।

ਸ਼੍ਰੀ ਬਾਲਾ ਸੰਧੁਰੁ ਵਾਚ ॥ ਚੌਪਈ ॥ ਸ੍ਰੀ ਅੰਗਦ! ਸੁਨਿ ਕਥਾ ਅਗਾਰੀ। ਜੋ ਸਭਿ ਸ਼੍ਰੋਤਨ ਕੋ ਸੁਖਕਾਰੀ। ਪੁਰਿ ਕਰਤਾਰ ਵਿਖੈ ਤਬ ਆਏ। ਬਹੁਰ ਨ ਕਿਤ ਦਿਸ਼ ਵਹਿਰ ਸਿਧਾਏ॥੨॥ ਸਵਾਜਾਮ ਨਿਸ ਰਹੇ ਸਦਾਈ। ਜਾਗਹਿੰ ਬਹੁਰ ਵਹਿਰ ਕੋ ਜਾਈਂ। ਐਰਾਵਤੀ[2] ਬਿਖੈ ਇਸ਼ਨਾਨਾ। ਕਰਿ ਬੈਠਹਿੰ ਤਟ[3] ਲਾਇ ਧਿਆਨਾ॥੩॥ ਚਤੁਰ ਘਟੀ ਨਿਸ ਤੇ ਪੁਨ ਆਈ। ਬੈਠਹਿੰ ਧਰਮ-ਸਾਲ ਸੁਖਦਾਈ। ਹੋਤਿ ਕੀਰਤਨ ਸ਼੍ਰੀ ਸਤਿਨਾਮੂ। ਸੁਨਤਿ ਪ੍ਰੇਮ ਉਪਜੈ ਅਭਿਰਾਮੂ ॥੪॥ ਸੈਦੋ ਘਿਉ ਇਕ ਸੰਗਤਿ ਮਾਂਹੀ। ਦਿਢ ਸ਼ਰਧਾ ਜਿਹਕੇ ਉਰ ਮਾਂਹੀ। ਪਿਖਿ ਬ੍ਰਿਤੰਤ ਗੁਰਕੋ ਸੋ ਭਰਮਾ। ਲਖਿ ਨਹਿੰ ਸਕਨੋ ਗੂਢ ਜੋ ਮਰਮਾ[4] ॥੫॥ ਇਸ ਬਿਧਿ ਜਾਨੀ ਤਿਨ ਮਨ ਮਾਂਹੀ।–ਨਿਸ ਮਹਿੰ ਸ਼੍ਰੀ ਗੁਰ ਸਰਿਤਾ[5] ਜਾਂਹੀ। ਤਹਾਂ ਬੈਠਿ ਜਲਪਤਿ[6] ਕੋ ਸੇਵਹਿੰ।ਮਨ ਬਾਂਛਤ ਜਾਚਹਿੰ[7] ਸੋ ਲੇਵਹਿੰ ॥ ੬ ॥ ਕਰੀ ਬਰੁਨ[8] ਕੀ ਸੇਵ ਘਨੇਰੀ। ਯਾਂਤੇ ਅਜ਼ਮਤ ਬਧੀ ਬਧੇਰੀ। ਕਲਾ ਬਿਸ਼ਾਲ ਤਾਂਹਿ ਤੇ ਪਾਈ। ਸਭਿ ਜਗ ਕੀ ਲੀਨੀ ਗੁਰਿਆਈ॥੭॥ਮੈਂ ਅਬਿ ਸੇਵ ਕਰੋਂ ਬਹੁ ਤਾਂਹੀ[9]। ਪ੍ਰਾਪਤਿ ਹੋਇ[10] ਕਲਾ

[1]ਪਾਪ। [2]ਰਾਵੀ। [3]ਕੰਢੇ। [4]ਗੁੱਝੇ ਭੇਦ ਨੂੰ। [5]ਨਦੀ ਤੇ। [6]ਵਰਣ ਦੇਵਤਾ। [7]ਜੋ ਮੰਗਦੇ ਹਨ। [8]ਵਰਣ ਦੇਵਤਾ। [9]ਉਸ (ਵਰਣ) ਦੀ। [10](ਤਾਂ ਜੋ) ਪ੍ਰਾਪਤ ਹੋਵੇ।

ਮੁਝ ਮਾਂਹੀ–। ਇਸ ਪ੍ਰਕਾਰ ਉਰ ਮੈਂ ਠਹਿਰਾਈ। ਬੀਤੀ ਨਿਸ ਜਬ ਪਹਿਰ ਅਢਾਈ॥੮॥ਤਬਿ ਸੋ ਗਮਨਜੋ ਸਰਿਤਾ ਤੀਰੈ। ਮਿਲਜੋ ਪੰਥ[1] ਇਕ ਮਨੁਖ ਸਰੀਰੈ। ਤਿਸਕੇ ਹਾਥ ਬਿਖੈ ਇਕ ਮੀਨਾ ।ਦੇਖਤਿ ਸੈਦੋ ਬੂਝਨ ਕੀਨਾ ॥ ੯ ॥ 'ਕੌਨ ਅਹੈਂ, ਤੂੰ ਕਿਤਕੋ ਜਾਹੀਂ ?। ਨਿਸ ਮਹਿੰ, ਤਸਕਰ[2] ਕੈ ਸਿਖ ਆਹੀ[3]?'।ਸੁਨਿਕੈ ਉੱਤਰ ਦੀਨੋ ਤਾਂਹੀ। 'ਮੁਝਕੋ ਤਸਕਰ ਲਖਿਯੇ ਨਾਂਹੀ ॥ ੧੦ ॥ ਸਗਰੀ ਸਰਿਤਾ ਕੋ ਪਤਿ ਜਾਨਹੁ। ਨਾਮ ਬਰੁਨ ਮੋਰੋ ਪਹਿਚਾਨਹੁ। ਸ਼੍ਰੀ ਗੁਰ ਕੋ ਹਉਂ ਪੂਜਨ ਜਾਵਉਂ। ਦਰਸ਼ਨ ਨਿਤਾਪ੍ਰੱਤਿ ਕਰਿ ਆਵਉਂ[4] ॥੧੧॥ ਸੁਨਿ ਕੈ ਸੈਦੋ ਗਿਰਾ ਉਚਾਰੀ। 'ਮੈਂ ਤੋ ਉਰ ਕਛੁ ਅਉਰ ਬਿਚਾਰੀ।ਸ਼੍ਰੀ ਗੁਰ ਸੇਵਾ ਕਰਹਿੰ ਤੁਮਾਰੀ। ਯਾਂਤੇ ਅਜ਼ਮਤ ਭੀ ਤਿਨ ਭਾਰੀ ॥੧੨॥ਰਿੱਧਿ ਸਿੱਧਿ ਤੁਮ ਤੇ ਸਭਿਪਾਈ।ਇਸ ਬਿਧਿ ਕੀ ਗਤਿ ਚਿਤ ਠਹਿਰਾਈ। ਚਲਜੋ ਹੁਤੋ ਤਵ ਸੇਵਾ ਕਾਰਨ।ਮਿਲਿ ਕੈ ਤੁਮ ਸਭਿ ਕੀਨ ਉਚਾਰਨ ॥੧੩ ॥ ਤੁਮ ਜੋ ਤਿਨ ਕੋ ਪੂਜਨ ਜਾਵਉ। ਹੌਂ ਨਿਜ ਮਨ ਕੋ ਕਿਉਂ ਭਰਮਾਵਉਂ[5]। ਸੁਨਿਕੈ ਬਰੁਨ ਭਨੀ ਪੁਨ ਬਾਨੀ[6]।'ਸ਼੍ਰੀ ਨਾਨਕ ਲਖਿ ਗਨ ਗੁਨਖਾਨੀ ॥੧੪॥ ਨਰਨ ਉਧਾਰਨ ਹਿਤ ਅਵਤਾਰਾ। ਧਰਜੋ ਦੇਹਿ ਨਿਜ ਸ਼੍ਰੀ ਕਰਤਾਰਾ। ਦ੍ਰਿਢ ਸ਼ਰਧਾ ਧਰਿ ਭਰਮਹੁ ਨਾਂਹੀ। ਚਰਨ ਕਮਲ ਸੇਵਹੁ ਤੁਮ ਤਾਂਹੀ'॥੧੫॥ਸੁਨਿ ਕਰਿ ਸੈਦੋ ਘਿਉ ਤਿਹਕਾਲਾ। ਆਯੋ ਜਹਿੰ ਬੈਠਜੋ ਪ੍ਰਭੁ ਦਯਾਲਾ। ਅਭਿਬੰਦਨ ਕਰਿ ਬੈਠਿ ਸਮੀਪਾ। ਪਿਖਿ ਬੋਲੇ ਬੇਦੀ ਕੁਲਦੀਪਾ॥੧੬॥ 'ਤੂੰ ਕਿਉਂ ਆਯੋ ਨਿਸਾ ਮਝਾਰੀ। ਆਵਤਿ ਹੁਤੋ ਹੋਤਿ ਭੁਨਸਾਰੀ[7]। ਨਿਜ ਬ੍ਰਿਤਾਂਤ ਤਿਨ ਸਰਬ ਬਖਾਨਾ।'ਪ੍ਰਭੁ ਜੀ ਤੁਮਰੋ ਭੇਦ ਨ ਜਾਨਾ ॥੧੭॥ ਯਾਂਤੇ ਮੈ ਭਰਮਜੋ ਮਤਿ ਮੂਢਾ। ਅਬਿ ਮੈਂ ਲਖਜੋ ਪ੍ਰਤਾਪ ਜੁ ਗੂਢਾ'। ਸਭਿ ਬਿਧਿ ਸੁਨਿਕੈ ਸ਼੍ਰੀ ਗੁਨਖਾਨੀ।ਉਚਰਜੋ ਸ਼ਬਦ ਮ੍ਰਿਦੁਲ ਮੁਖ ਬਾਨੀ॥ ੧੮ ॥

ਸ਼੍ਰੀ ਮੁਖ ਵਾਕ ॥

ਸਲੋਕ ਮਃ ੨ ॥

ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉ ਨਿਧਿ ਨਾਮੁ ਇਕੁ ਭਾਲਹਿ ਗੁਣੀ ਗਹੀਰੁ ॥ ਕਰਮ ਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥ ਚਉਥੇ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥ ਤਿਨਾ ਦਰੀਆਵਾ ਸਿਉ ਦੋਸਤੀ ਮਨਿਮੁਖਿ ਸਚਾ ਨਾਉ ॥ ਓਥੇ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ ਕੰਚਨ ਕਾਇਆ ਕਸੀਐ ਵੰਨੀ ਚੜੈ

[1]ਰਾਹ ਵਿਚ। [2]ਦੋਰ। [3]ਹੋਂ। [4]ਵਰਨ ਨੇ ਕਿਹਾ। [5](ਅਰਥੋ) ਸਵੇਰੇ ਆਉਂਦਾ ਹੁੰਦਾ ਮੈਂ।

ਚੜਾਉ ॥ ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥ ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥ ੧ ॥*

ਚੌਪਈ॥ ਸੁਨਿ ਬਾਨੀ ਕੋ ਸ਼ਰਧਾ ਹੋਈ। ਸੇਵਾ ਕਰਨ ਲਗਾ ਪੁਨ ਸੋਈ।ਗੁਰ ਕੇ ਸ਼ਬਦ ਲਿਖਹਿ ਬੀਚਾਰਹਿ। ਸੁਨਹਿ ਪ੍ਰੇਮ ਸੋਂ ਬਹੁਰ ਉਚਾਰਹਿ†॥੧੯॥

ਬੈਠਹਿੰ ਨਿਤ ਸ਼੍ਰੀ ਗੁਰ ਧੂਮਸਾਲਾ। ਹੋਤਿ ਕੀਰਤਨ ਪ੍ਰੇਮ ਬਿਸਾਲਾ। ਦੇਸ਼ ਦੇਸ਼ ਤੇ ਸੁਨਿ ਜਸ ਗੁਰ ਕੋ।ਮਾਨਵ ਅਏ ਪ੍ਰੇਮ ਕਰਿ ਉਰ ਕੋ ॥ ੨੦॥ ਆਇ ਸਕਾਮ[1], ਸੁ ਪੂਰਨ ਹੋਵਹਿੰ। ਜੇ ਨਿਸ਼ਕਾਮ[2] ਗਯਾਨ ਸੁਖ ਜੋਵਹਿੰ। ਭੀਰ ਭੂਰ ਨਿਤ ਪੁਰਿ ਕਰਤਾਰਾ। ਹੋਵਹਿ ਦੇਗ ਬਿਸ਼ਾਲ ਅਹਾਰਾ॥ ੨੧॥ ਬੈਠੇ ਹੁਤੇ ਏਕ ਨਰ ਆਯੋ। ਬੰਦਨ ਕਰਿਕੈ ਬੈਨ ਅਲਾਯੋ। 'ਸਿੱਖੀ ਕਿਧੌਂ ਫਕੀਰੀ ਕਰੌਂ ?। ਧਰਮ ਗ੍ਰਿਹਸਤ ਕੋ ਕੈ ਉਰ ਧਰੌਂ?॥੨੨॥ਜਿਉਂ ਰਾਵਰ ਕੀ ਹੋਇ ਰਜਾਇ। ਤਿਉਂ ਕਰਿ ਹੌਂ ਸ਼ੁਭ ਦੇਹੁ ਬਤਾਇ। ਸੁਨਜੋ ਆਪ ਕੋ ਜਸ ਮੈਂ ਭਾਰੀ। ਚਲਿ ਆਯੋ ਹਿਤ ਬੂਝਨ ਕਾਰੀ' ॥ ੨੩ ॥ ਦੋਹਰਾ ॥ ਬੋਲੇ ਕ੍ਰਿਪਾ ਨਿਧਾਨ ਤਬਿ 'ਪ੍ਰਿਥਮ ਕਰਹੁ ਅਸ ਕਾਜ। ਹਮਰੀ ਲੇ ਅਰਦਾਸ ਤੁਮ ਗਮਨਹੁ ਤੂਰਨ ਆਜ ॥ ੨੪ ॥ ਚੌਪਈ ॥ ਬਸੈ ਸਿੱਖ ਅਮਕੇ ਜੌ ਗ੍ਰਾਮੂ। ਬੂਝਿ ਨਾਮ ਜਾਵਹੁ ਤਿਹ ਧਾਮੂ।ਦੇਸੈ ਪ੍ਰਿਥਮ ਰੁਪੱਯੇ ਲੇਕਰਿ। ਪਾਛੇ ਭੋਜਨ ਅਚਿਯੋ ਤਿਹ ਘਰ ॥ ੨੫ ॥ ਬਹੁਰੋ ਜਬਿ ਤੂੰ ਹਟਿ ਕਰਿ ਆਵਹਿੰ। ਇਹ ਉੱਤਰ ਹਮ ਤਬਹਿੰ ਬਤਾਵਹਿੰ'।ਹੁਕਮ ਨਾਮ ਲੇਕਰਿ ਵਹੁ ਆਸੂ[3]ਤ੍ਰ। ਸ਼ੀਘਰ ਗਯੋ ਤਾਂਹਿ ਸਿਖ ਪਾਸੂ ॥ ੨੬ ॥ 'ਅਤਿਸ਼ੈ ਘਰ ਤੇ ਨਿਰਧਨ[4]

---

[1]ਸਹਤ ਕਾਮਨਾ ਦੀ। [2]ਕਾਮਨਾ ਰਹਤ। [3]ਛੇਤੀ [ਸੰਸ:, ਆਸ਼ੁ]। [4]ਗਰੀਬ। *ਇਹ ਸ਼ਬਦ ਦੂਸਰੇ ਪਾਤਸ਼ਾਹ ਜੀ ਦਾ ਹੈ ਏਥੇ ਪਹਿਲੀ ਪਾਤਸ਼ਾਹੀ ਜੀ ਦੇ ਮੁਖਾਰਬਿੰਦ ਤੋਂ ਆਉਣਾ ਅਸਲੀ ਨੁਸਖੇ ਦੀ ਯਾ ਕਿਸੇ ਉਤਾਰੇ ਵਾਲੇ ਦੀ ਭੁੱਲ ਪਈ ਹੈ। †ਇਹ ਸਾਖੀ ਪੁਰਾਤਣ ਜਨਮ ਸਾਖੀ ਵਿਚ ਭੀ ਹੈ। ਓਥੇ ਸੈਦੋ ਜ਼ਾਤ ਦਾ ਖਿਓ ਇਕ ਨਹੀਂ ਲਿਖਿਆ, ਪਰ 'ਸੈਦੇ ਅਤੇ ਸੀਂਹੇ ਜਾਤਿ ਘੋਹੇ ਦੋਵੇਂ ਦਰੀਆਇ ਜਾਵਨਿ' ਲਿਖਿਆ ਹੈ। ਫੇਰ ਵਰੁਣ ਦੀ ਥਾਂ ਖੋਆਜਾ ਲਿਖਿਆ ਹੈ, ਓਥੇ ਖੁਆਜੇ ਨੇ ਆਖਿਆ ਹੈ:– 'ਮੈਂ ਖੋਆਜਾ ਹਾਂ, ਗੁਰੂ ਪਾਸਿ ਜਾਂਦਾ ਹਾਂ ਨਿਤਪ੍ਰਤਿ, ਇਤੁ ਸਮੈਂ ਜਾਂਦਾ ਹਾਂ ਸੇਵਾ ਕਰਣਿ। ਅਜੁ ਮਛਲੀ ਭੇਟਿ ਲੈ ਚਲਿਆ ਹਾਂ'। ਸੋ ਸਪਸ਼ਟ ਹੈ ਕਿ ਪੁਰਾਤਣ ਲਿਖਤ ਖੁਆਜੇ ਅਥਵਾ ਵਰੁਣ ਨੂੰ ਗੁਰੂ ਜੀ ਦਾ ਸੇਵਕ ਦੱਸਦੀ ਹੈ। ਸਿਖਾਂ ਨੂੰ ਖੁਆਜੇ ਯਾ ਵਰੁਣ ਦੀ ਪੂਜਾ ਕਰਨੀ ਵਿਹਤ ਨਹੀਂ ਹੈ। ‡ਪਾ:–ਅਰਦਾਸੂ।

ਸੋਈ। ਕਬਿ ਕਬਿ ਭੋਜਨ ਪ੍ਰਾਪਤਿ ਹੋਈ। ਏਕ ਸਿੱਖਨ, ਤਿਯ ਦੁਤਿਯ ਭਲੇਰੀ। ਤੀਜੀ ਤਨੁਜਾ[1] ਹੈ ਤਿਨ ਕੇਰੀ॥੨੭॥ ਹੁਕਮ ਸੁ ਨਾਮਾ ਦਿਯ ਗੁਰ ਜਬਿਹੀ।ਅਧਿਕਪ੍ਰੇਮ ਕਰਿਬੰਦਹਿ[2] ਤਬਿਹੀ।ਸਾਦਰ ਸੋਂ ਤਿਹ[3] ਮੰਚਬਿਸਾਇ। ਚਰਨ ਪਖਾਰੇ[4] ਕਰਿ ਬਹੁ ਭਾਇ[5] ॥ ੨੮ ॥ ਬਹੁਰ ਕਹਯੋ 'ਭੋਜਨ ਕਰਿ ਲੀਜੈ।ਦੂਰ ਸੁ ਸ਼੍ਰਮ ਮਾਰਗ ਕੋ ਕੀਜੈ'। ਸਿਖ ਸੋਂ ਤਿਸਨੇ ਬਚਨ ਅਲਾਏ। 'ਗੁਰ ਕੋ ਹੁਕਮ ਨ ਭੋਜਨ ਖਾਏ ॥ ੨੯ ॥ ਪੂਰਬ ਸਰਬ ਦਰਬ ਕੋ ਲੈਈ। ਪਾਛੇ ਤੇ ਘਰ ਅਸਨ ਅਚੈਈ' । ਸੁਨਿ ਕੈ ਸਿੱਖ ਸੁ ਤੂਸ਼ਨਿ ਰਹਯੋ। ਬਧੀ ਚਿੰਤ ਸਰਿਤਾ[6] ਮਨ ਬਹਯੋ ॥ ੩੦ ॥ –ਕਿਹ[7] ਤੇ ਦੇਉਂ ਕਰੋਂ ਕਜਾ ਕਾਜਾ ?। ਸਿੱਖੀ ਪਰਣ ਰਹੋ ਕਿਵ[8] ਆਜਾ। ਘਰ ਮਹਿ ਸੌਜ[9] ਨਹੀਂ ਅਸ ਕੋਈ।ਬੇਚਿ ਬਜਾਰ ਦੇਉਂ ਧਨ ਜੋਈ–॥੩੧॥ ਦੋਹਰਾ॥ਤਿਹ ਤਨੁਜਾ[10] ਕੋ ਪੰਚ ਸੈ ਹੁਤੋ ਸ਼ਾਹੁ ਇਕ ਦੇਤਿ। ਅਧ ਕੋ ਦਰਬ ਪਛਾਨਿ ਕੈ[11] ਸਿੱਖ ਨ ਪੂਰਬ ਲੇਤਿ[12]॥੩੨॥ ਚੌਪਈ॥ ਦ੍ਵੈਘਟਿਕਾ ਬੀਤੀ ਜਬਿ ਬੈਸੋ।ਤਿਹ ਅੰਗਨਾਂ[13] ਬੋਲੀ ਤਬਿ ਐਸੇ। 'ਕਿਉਂ ਚਿੰਤਾ ਚਿਤ ਮੈਂ ਤਵ ਕੀਨੈ[14]?। ਜੋ ਹਮ ਢਿਗ ਸੋ ਸਤਿਗੁਰ ਦੀਨੈ ॥੩੩॥ ਲੇਹੁ ਸੁਤਾ ਕੋ ਦ੍ਵੈ ਸੋ ਅਬਿਹੀ। ਸਤਿਗੁਰ ਹੇਤ ਦੇਹੁ ਸੋ ਤਬਿਹੀ। ਜੇ ਨਿਜ ਹਿਤ ਲੇਵੈਂ ਅਧ ਹੋਇ। ਪਰਉਪਕਾਰ ਦੋਸ਼ ਨਹਿੰ ਕੋਇ॥੩੪॥ ਤੂਰਨ ਕੀਜੈ ਉਠਿਕਰਿ ਕਾਜਾ। ਰਾਖਹੁ ਸਿੱਖੀ ਕੋ ਪੂਨ ਆਜਾ'। ਸੁਨਿ ਸਲਾਹ ਐਸੀ ਨਿਜ ਤਿਯ ਕੀ। ਮਾਨੀ ਮਨ ਕਰਿ ਭਾਵਤਿ ਨੀਕੀ ॥ ੩੫ ॥ ਦੋਹਰਾ ॥ ਗਮਨਯੋ ਢਿਗ ਤਬਿ ਸ਼ਾਹ ਕੇ ਬੈਠਯੋ ਬਚਨ ਅਲਾਇ। 'ਸਹਸ ਅਢਾਈ[15] ਦਰਬ ਦੇ ਸੁਤਾ ਬਜਾਹ ਲੈ ਜਾਇ*[17] ॥੩੬॥ ਚੌਪਈ॥ ਕਹੈ ਸ਼ਾਹੁ 'ਤੁਮ ਲੇਹੁ ਬਧੇਰੇ। ਦਰਬ ਬਿਸਾਲ ਸਦਨ ਮਹਿੰ ਮੇਰੇ। ਦਾਰਿਦ[16] ਏਕ ਬਾਰ ਨਿਜ ਖੋਈ। ਸੁਖ ਪਾਵਹੁ, ਕਰਿ ਸ਼ੰਕ ਨ ਕੋਈ' ॥ ੩੭॥'ਸੁਨਹੁ,ਚਾਹਿ ਮੁਝ ਅਵਰ ਨ ਕੋਈ।ਜਾਚੈ[17] ਜਿਤੇ ਦੀਜਿਯੇ ਸੋਈ'।

---

[1]ਧੀ। [2]ਸੀਸ ਨਿਵਾਇਆ। [3]ਉਸ (ਹੁਕਮਨਾਮੇਂ ਨੂੰ)। [4]ਚਰਨ ਧੋਤੇ। [5]ਪ੍ਰੇਮ ਨਾਲ। [6]ਚਿੰਤਾ ਰੂਪੀ ਨਦੀ ਵਿਚ। [7]ਕਿਥੋਂ। [8]ਕਿਵੇਂ। [9]ਸਮੱਗਰੀ, ਸਮਾਨ। [10]ਉਸ ਸਿਖ ਦੀ ਪੁੱਤ੍ਰੀ ਦੇ। [11]ਇਸ ਮਾਇਆ (ਪੈਸੇ ਬਦਲੇ ਧੀ ਵਿਆਹੁਣ ਦੀ ਮਾਇਆ) ਨੂੰ ਪਾਪ ਦੀ ਸਮਝ ਕੇ। [12]ਪਹਿਲੋਂ ਨਹੀਂ ਸੀ ਲੈਂਦਾ। [13]ਇਸਤਰੀ। [14]ਤੂੰ ਕੀਤੀ ਹੈ। [15]ਢਾਈ ਸੌ। [16]ਗਰੀਬੀ। [17]ਮੰਗੇ ਹਨ।

*ਭਾਈ ਮਨੀ ਸਿੰਘ ਜੀ ਦੀ ਜਨਮ ਸਾਖੀ, ਸਿਖਾਂ ਦੀ ਭਗਤਮਾਲ, ਮਹਿਮਾ ਪ੍ਰਕਾਸ਼ ਕਿਸੇ ਵਿਚ ਇਹ ਸਾਖੀ ਨਹੀਂ ਹੈ। ਉਸੇ ਬਨਾਵਟੀ ਬਾਲੇ ਵਾਲੀ ਤੋਂ ਲਈ ਜਾਪਦੀ ਹੈ।

ਅਸਕਹਿ ਲੈ ਤਬਿ ਸਹਸ ਅਢਾਈ। ਆਨਿ[1]ਸਿੱਖ ਕੀ ਭੇਟ ਚਢਾਈ॥੩੯॥
ਦੋਹਰਾ ॥ ਦੋ ਸੈ ਸਤਿਗੁਰ ਕੋ ਦਿਯੋ ਸਿਖ ਕੀ ਭੇਟ ਪਚਾਸ। ਕਰਿ ਭੋਜਨ ਬਿਸ੍ਰਮੈ ਭਯੋ[2] ਚਲਨੋ ਗੁਰੂ ਕੇ ਪਾਸ ॥ ੩੯ ॥ ਚੌਪਈ ॥ ਮਗ ਮਹਿੰ ਭਈ ਦੁਪਹਿਰੀ ਜਬਿਹੀ। ਪਿਖਿ ਇਕ ਸਾਧੁ ਬੈਠਿ ਗਨੋ ਤਬਿਹੀ। ਥਕਤਿ ਭਯੋ ਪਹੁੰਚਨੋ ਤਿਹ ਕਾਲਾ। ਤਬਿ ਇਕ ਆਯੋ ਸ਼ਾਹ ਬਿਸਾਲਾ ॥ ੪੦ ॥ ਸੰਤ ਸਰੂਪ ਬਿਲੋਕਿ ਕ੍ਰਿਪਾਲਾ। ਭੇਟ ਚਢਾਯੋ ਏਕ ਦੁਸ਼ਾਲਾ। ਕੁਛ ਧਰਿ ਮਧੁਰ ਅਹਾਰ ਅਗਾਰੀ।ਬੰਦਨ ਕੀਨਿ ਭਾਉ ਧਰਿ ਭਾਰੀ॥੪੧॥ਦੈ ਕਰਿ ਭੇਟ ਸ਼ਾਹੁ ਸੋ ਗਯੋ।ਇਕ ਪੰਥੀ ਤਬ ਆਵਤਿ ਭਯੋ।ਤਹਿੰ ਤੇ ਲੀਨ ਉਚਾਇ ਦੁਸ਼ਾਲਾ। ਗਮਨ ਕੀਨ ਆਗੇ ਤਤਕਾਲਾ ॥੪੨ ॥ ਦੋਹਰਾ ॥ ਸੰਤ ਨ ਬੋਲਨੋ ਕਛੁ ਤਬੈ ਜਾਨੇ ਉਭੈ ਸਮਾਨ[3] । ਦੀਨ[4] ਭਲਾ ਨਹਿੰ ਭਾਖਿਓ ਲੀਨ[5] ਬੁਰਾ ਨ ਬਖਾਨ ॥੪੩॥ ਚੌਪਈ ॥ ਆਯੋ[6] ਹਰਖ ਨ ਮਨ ਮੈਂ ਕੀਨੋ। ਗਯੋ ਜਬੈ ਉਰ ਸ਼ੋਕ ਨ ਚੀਨੋ। ਸਿਖ ਬੈਠਨੋ ਸਭਿ ਦੇਖਿ ਤਮਾਸ਼ਾ। ਪੁਨ ਉਠਿ ਚਲਨੋ ਹੋਤ[7] ਪ੍ਰਭੁ ਪਾਸਾ ॥ ੪੪ ॥ ਪੰਥ ਚਲਤਿ ਭਾ ਸੰਧਨਾ ਕਾਲਾ। ਨਿਕਟਿ ਨ ਗ੍ਰਾਮ ਉਜਾੜ ਬਿਸਾਲਾ। ਤਰੇ ਬਿਰਖ ਕੈ ਕੀਨੋ ਡੇਰਾ। ਖਗ[8] ਨਰ ਨਾਰੀ ਤਹਾਂ ਬਸੇਰਾ॥੪੫॥ਚਾਰ ਘਟੀ ਬੀਤੀ ਜਬਿ ਰੈਨਾ। ਪੰਖਨਿ ਪੰਖੀ ਸੋਂ ਕਹਿ ਬੈਨਾ। ‘ਆਯੋ ਅਥਿਤ ਹਮਾਰ ਅਗਾਰਾ[9]। ਇਸ ਕੋ ਦੇਨੋ ਬਨੈ ਅਹਾਰਾ[7] ॥ ੪੬ ॥ ਅਸ ਕਹਿ ਪੁਰਿ ਕੋ ਲੀਨ ਉਡਾਰੀ। ਆਨੀ ਅਗਨੀ ਚੁੰਚ ਮਝਾਰੀ। ਦਈ ਸਿੱਖ ਕੋ ਤਤਛਿਨ ਲਜਾਇ। ਤ੍ਰਿਣ ਚੁਣ ਪੰਖੀ ਕਰਿ ਇਕ ਠਾਇਂ ॥ ੪੭॥ ਅਗਨਿ ਜਗਾਈ ਸਿਖ ਨੈ ਜਬਿਹੀ। ਗਿਰਿਕੈ ਪਰੀ ਬਿਹੰਗਨਿ[10] ਤਬਹੀ। ਤਿਸ ਪਸ਼ਚਾਤ ਬਿਹੰਗ[6] ਗਿਰ ਪਰਨੋ। ਹੁਤੋ ਭੂਖ ਯੁਤ ਭੋਜਨ ਕਰਨੋ ॥੪੮॥ ਪੂਰਬ ਜਨਮ ਪੰਖਿ ਧਰਿ ਜੋਇ।ਗੁਰਕੇ ਸਿੱਖ ਸਿੱਖਣੀ ਸੋਇ[11]।ਕਿਸੂ ਦੋਸ਼ ਤੇ ਖਗ[12] ਤਨ ਪਾਯੋ। ਪਰ ਉਪਕਾਰ ਹੇਤ ਛੁਟਕਾਯੋ॥੪੯॥ਦੋਹਰਾ ॥ ਸ੍ਰੀ ਪ੍ਰਭੁ ਤਿਨ ਕੋ ਗਤਿਦਈ,ਭੋਰ ਭਈ ਜਬਿ ਆਇ।ਸਭਿਬਿਧਿ ਅਚਰਜ ਦੇਖਿਕੈ ਚਲਨੋ ਪੰਥ ਤਬਿ ਧਾਇ ॥੫੦॥ ਚੌਪਈ ॥ ਪਹੁੰਚਨੋ ਪੁਰਿ ਕਰਤਾਰ

---

[1]ਲਿਆਕੇ । [2](ਹੁਕਮ ਨਾਮੀਆਂ) ਹੋਰਾਨ ਹੋਯਾ। [3]ਦੋਵੇਂ (ਸ਼ਾਹ ਤੇ ਚੋਰ) ਬਰੱਬਰ ਜਾਣੇ। [4]ਦੇਣ ਵਾਲੇ ਨੂੰ । [5]ਲੈਣ ਵਾਲੇ ਨੂੰ। [6]ਆਇ (ਪਦਾਰਥ ਦਾ)। [7]ਹਿਤ ਨਾਲ। [8]ਪੰਛੀ। [9]ਸਾਡੇ ਘਰ। [10]ਪੰਛੀ ਦੀ ਨਾਰੀ । [11](ਜਿਨ੍ਹਾਂ ਹੁਣ) ਪੰਛੀ (ਜਨਮ ਯਾ ਖੰਡ) ਧਾਰਨ ਕੀਤੇ ਹੋਏ ਸਨ, ਪਿਛਲੇ ਜਨਮ ਓਹ ਸਿੱਖ ਸਿੱਖਣੀ ਸਨ। [12]ਪੰਛੀ ਦਾ।

ਮਝਾਰੀ।ਸਰਬ ਦਰਬ ਧਰਿ ਗੁਰੂ ਅਗਾਰੀ।ਹਾਥਜੋਰਿਕੈ ਬੰਦਨਕੀਨੀ।ਲੈਨ ਉਪਦੇਸ਼ ਜਾਸ ਮਤਿ ਭੀਨੀ ॥੫੧॥ ਬੋਲੇ ਪ੍ਰਭੂ'ਨਿਸ਼ਾ'ਤਵ ਹੋਈ। ਪ੍ਰਥਮ ਆਇਕੈ ਬੂਝਨੋ ਜੋਈ'। ਕਹੇ ਸਿੱਖ 'ਮੈਂ ਕਛੂ ਨ ਜਾਨੋਂ।ਸਮਝਾਵਹੁ ਅਬਿ ਕਰੋ ਬਖਾਨੋਂ' ॥੫੨॥ ਦੋਹਰਾ॥ ਸ਼੍ਰੀ ਪ੍ਰਭੂ ਬੋਲੇ'ਸਿੱਖ ਤੈਂ ਜੈਸੋ ਦੇਖਨੋ ਜਾਇ। ਗੁਰ ਕੋ ਸਰਬਸ ਜਾਨਿਕੈ[2] ਸੁਤਾ ਬੇਚਿ ਧਨ ਲਯਾਇ ॥ ੫੩ ॥ ਚੌਪਈ ॥ ਸਿੱਖ ਹੋਨ ਜੇ ਮਨ ਲਲਚਾਵੈਂ। ਤਿਸ ਸਮ ਬਨਹੁ ਪਰਮਗਤਿ ਪਾਵੈਂ। ਜੋ ਤੂੰ ਚਾਹਤਿ ਕਰਨ ਫਕੀਰੀ।ਉਰ ਤੇ ਤਜਹੁ ਹਰਖ ਦਿਲਗੀਰੀ[3]॥੫੪॥ ਪੰਚ ਬਿਖੈ ਦੇਖਨੋ ਸੰਤਜੈਸਾ।ਕਰਿ ਸਮਾਨ ਬਿਰਤੀ ਹੈ ਤੈਸਾ[4]।ਪਾਇ ਪਦਾਰਥ ਹਰਖ ਨ ਕੀਨਾ। ਗਯੋ ਪਾਸ ਤੇ ਸ਼ੋਕ ਨ ਕੀਨਾ ॥੫੫ ॥ ਗ੍ਰਿਹਸਤ ਧਰਮ ਚਾਹਤਿ ਜੇ ਕਰਨਾ। ਤਉ ਪੰਖੀ ਜਿਉਂ ਕਰਹੁ ਅਚਰਨਾ। ਹੇਤ ਅਤਿਥਿ ਕੇ ਦੁਖ ਨ ਬਿਚਰਿਓ[5]। ਖਿਨ ਮਹਿੰ ਨਿਜ ਸਰੀਰ ਪਰਹਰਿਓ ॥੫੬॥ ਤੀਨੋ ਇਹ ਬਿਚਾਰਿਯੇ ਨੀਕੀ।ਕਰਹੁ ਆਪ ਜਿਉਂ ਸ਼ਰਧਾ ਜੀਕੀ'। ਸੁਨਿਕੈ ਸਿੱਖ ਅਧੀਰਜ ਧਰਨੇ[6]। ਕਿਹ ਕੋ ਭਯੋ ਸਮਰਥ ਨ ਕਰਨੇ[7] ॥੫੭॥ ਹਾਥ ਜੋਰਿ ਕੈ ਬਚਨ ਬਖਾਨੇ। 'ਇਹ ਤੀਨੋਂ ਦੁਸ਼ਤਰ[8] ਮੈਂ ਜਾਨੇ। ਹੁਇ ਆਵਤਿ ਇਕ ਪਾਸ ਨ ਮੇਰੇ। ਕਰਹਿੰ ਜਿ ਨਰ ਸੋ ਧੰਨ ਬਡੇਰੇ॥੫੮॥ ਜੱਦਪਿ ਮੋ ਤੇ ਹੋਇ ਨ ਆਇ। ਤੱਦਪਿ ਮੈਂ ਰਾਵਰਿ[9] ਸ਼ਰਨਾਇ। ਅਧਮ ਉਧਾਰਨ[10]ਬਿਰਦ ਤੁਮਾਰਾ। ਪਤਿਤਨ ਪਾਵਨ[11] ਕਹਿ ਜਗ ਸਾਰਾ ॥੫੯॥ ਕ੍ਰਿਪਾ ਧਾਰਿ ਮੇਰੀ ਗਤਿ ਕੀਜੈ। ਹੌਂ ਅਸਮਰਥ ਬਡੋ ਲਖਿ ਲੀਜੈ'। ਤਿੰਹ ਕੀ ਬਿਨੈ ਸੁਨੀ ਜਬਿ ਕਾਨਾ।ਸ਼੍ਰੀ ਮੁਖ ਤੇ ਪੁਨ ਬਚਨ ਬਖਾਨਾ*॥੬੦॥'ਹੈ ਨਿਸ਼ਕਪਟ ਧਰਮ ਕ੍ਰਿਤ ਕਰੀਏ।ਗਰਬ ਰਿਦੇ ਕੋ ਸਭਿ ਪਰਹਰੀਏ।ਸਿੱਖਨ

[1]ਤਸੱਲੀ[ਫਾ:, ਖ਼ਾਤਿਰ ਨਿਸ਼ਾ]।[2] ਸਰਵੰਸ ਗੁਰੂ ਦਾ ਜਾਣਕੇ। [3]ਖੁਸ਼ੀ ਤੇ ਗ਼ਮੀ। [4]ਤੈਸੀ ਬ੍ਰਿਤੀ (ਸਦਾ ਰੱਖਣ ਦਾ) ਸਾਮਾਨ ਕਰ। [5]ਨਾਂ ਵਿਚਾਰਿਆ (ਭਾਵ ਪ੍ਰਵਾਹ ਨ ਕੀਤੀ)। [6]ਭਾਵ ਘਬਰਾ ਗਿਆ।[7]ਕਰਨ ਨੂੰ। [8]ਕਠਨ। [9]ਆਪ ਦੀ। [10]ਪਾਪੀਆਂ ਨੂੰ ਤਾਰਨਾ। [11]ਅਪਵਿੱਤ੍ਰਾਂ ਨੂੰ ਪਵਿੱਤ੍ਰ ਕਰਨ ਵਾਲਾ। *ਕਵਿ ਜੀ ਦਾ ਉਪਦੇਸ਼ ਇਸ ਸਾਖੀ ਵਿਚ ਇਹ ਜਾਪਦਾ ਹੈ ਕਿ ਕਈ ਜੱਗਜਾਸੂ ਪਹਿਲੋਂ ਹੀ ਉੱਚੀ ਅਵਸਥਾ ਦੀ ਮੰਗ ਕਰਦੇ ਹਨ, ਉਨ੍ਹਾਂ ਨੂੰ ਨੀਵੇਂ ਪਦ ਤੋਂ ਸ਼ੁਰੂ ਕਰਨ ਦੀ ਮਤ ਦੇਣੀ ਚਾਹੀਏ। ਇਸ ਵਿਚ ਆਦਰਸ਼ਕ ਸਿੱਖ, ਫਕੀਰ ਤੇ ਗ੍ਰਿਹਸਤੀ ਦਾ ਨਮੂਨਾ ਦੱਸਕੇ ਜੱਗਜਾਸੂ ਦਾ ਦਿਲ ਹਿਲਾਯਾ ਹੈ, ਉਹ ਫੇਰ ਆਪਣੀ ਅਧਮਗਤੀ ਦਾ ਜਾਣੂ ਹੋਕੇ ਮੁੱਢਲੀ ਅਵਸਥਾ ਮੰਗਦਾ ਹੈ, ਜਿਥੋਂ ਉਹ ਪਰਮਾਰਥ ਵਿਚ ਟੋਰਿਆ ਜਾਂਦਾ ਹੈ।

ਸੇਵ ਕਰਹੁ ਮਨ ਨੀਵੇਂ। ਸਨੈ ਸਨੈ[1] ਤੇਰੀ ਗਤਿ ਥੀਵੈ' ॥ ੬੧ ॥ ਸੁਨਿ ਉਪਦੇਸ਼ ਕਰਨ ਸੋ ਲਾਗਾ। ਸੇਵਾ ਬਿਖੈ ਬਡੋ ਅਨੁਰਾਗਾ[2]। ਸਮਾ ਪਾਇ ਸਿਮਰਨ ਸਤਿਨਾਮੂ। ਲਿਵ ਲਾਗੀ ਮਤ ਭੀ ਅਭਿਰਾਮੂ ॥ ੬੨ ॥ ਮੁਕਤਿ ਉਚਿਤ ਭਾ ਸ਼੍ਰੀ ਗੁਰ ਕਰੁਨਾ[3]। ਛੁਟਜੋ ਕਸ਼ਟ ਜਗ ਜਨਮ ਰੁ ਮਰਨਾ। ਇਸ ਪ੍ਰਕਾਰ ਕੋ ਦੇ ਉਪਦੇਸ਼ਾ। ਮਨੁਜ ਉਧਾਰੇ ਸ਼੍ਰੀ ਜਗਤੇਸ਼ਾ ॥ ੬੩ ॥

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰਧੇ 'ਸਿੱਖਨ ਉਪਦੇਸ਼' ਪ੍ਰਸੰਗ ਬਰਨਨੰ ਨਾਮ ਪੈਤਾਲੀਸਮੋਂ ਅਧਯਾਯ ॥ ੪੫ ॥

੪੬. [ਗੁਰ ਚਰਨ ਸੇਵਾ, ਉਪਦੇਸ਼। ਭਾਈ ਬੁੱਢਾ, ਬਾਲਾ ਪ੍ਰਲੋਕ ਗਮਨ]

ਦੋਹਰਾ–ਕਿਉਂ ਜੰਜਾਰ ਉਰਝਜੋ ਮਨਾ ! ਕਾਜ ਨ ਤੇਰੇ ਕੋਇ।
ਸਤਿਗੁਰ ਚਰਣ ਸਰੋਜ ਕੋ ਸੇਵਿ ਸਦਾ ਸੁਖ ਹੋਇ ॥ ੧ ॥

{ਜੰਜਾਰ=ਜੰਜਾਲ, ਜਗਤ ਰੂਪੀ ਜਾਲ, ਬੰਧਨ, ਝਗੜਾ, ਬਖੇੜਾ।}

ਅਰਥ–ਹੇ (ਮੇਰੇ) ਮਨ ! ਕਿਉਂ ਤੂੰ ਬਖੇੜਿਆਂ ਵਿਚ ਫਸ ਰਿਹਾ ਹੈਂ ਤੇਰੇ ਕੰਮ ਕਿਸੇ ਨਹੀਂ (ਆਉਣਾ)। (ਸ਼੍ਰੀ) ਸਤਿਗੁਰੂ ਜੀ ਦੇ ਚਰਣਾਂ ਕਵਲਾਂ ਨੂੰ ਸੇਵ ਜੋ ਸਦੈਵੀ ਸੁਖ (ਤੈਨੂੰ ਪ੍ਰਾਪਤ) ਹੋਵੇ।

ਸ਼੍ਰੀ ਬਾਲਾ ਸੰਧੁਰੁਵਾਚ ॥ ਚੌਪਈ ॥ ਸੁਨਿ ਸ਼੍ਰੀ ਤੇਹਣ ਕੁਲ ਉਜਿਯਾਰਾ[4]। ਪ੍ਰਭੁ ਬਿਰਾਜਹਿੰ ਪੁਰਿਕਰਤਾਰਾ।ਇਕ ਦਿਨ ਬਹਿਰ[5]ਬਿਰਛ ਕੀਛਾਯਾ[6]।ਬੈਠਿ ਰਹੇ ਗੁਰ ਸਹਿਜ ਸੁਭਾਯਾ॥੨॥ਬਾਰਿਕ ਅਜਾ[7] ਚਰਾਵਤਿ ਆਵਾ।ਜਗਨ ਲਗਜੋ[8] ਜਿਹ ਭਾਗ ਸੁਹਾਵਾ।ਤਿਹ ਬਿਲੋਕਿ ਬੋਲੋ ਗਤਿਦਾਈ। 'ਆਨਹੁ ਬਾਲੇ ! ਬਾਲ ਬੁਲਾਈ' ॥੩॥ ਮੈਂ ਗਮਨਜੋ ਜਹਿੰ ਅਜਾ ਚਰਾਵਤਿ। ਕਹਜੋ 'ਬਾਲ ! ਤੁਝ ਤਪਾ ਬੁਲਾਵਤਿ। ਕਿਛੁਕ ਕਹਤਿ ਸੁਨੀਏ ਢਿਗ ਆਈ। ਬਹੁਰੋ ਅਜਾ ਚਰਾਵਹੁ ਜਾਈ'॥੪॥ ਸੁਨਿ ਬਾਲਿਕ ਆਵਾ ਸੰਗ ਮੇਰੇ।ਹਰਖਜੋ ਪ੍ਰਭੁ ਕੋ ਦਰਸ਼ਨ ਹੇਰੇ। ਚਰਨ ਕਮਲ ਪਰ ਬੰਦਨ ਧਾਰੀ। ਬਹੁਰੋ ਠਾਂਢੋ[9] ਰਹਜੋ ਅਗਾਰੀ ॥੫॥ ਕ੍ਰਿਪਾ ਦ੍ਰਿਸ਼ਟਿ ਅਵਲੋਕਿ ਗੁਸਾਈਂ। ਸ਼੍ਰੀ ਮੁਖ ਕੋਮਲ ਗਿਰਾ ਅਲਾਈ। 'ਕਹੁ ਬਾਲਿਕ ਕੋ ਹੈ ਤਵ ਨਾਮੂ ? । ਕੌਨ ਗ੍ਰਾਮ ਮੈਂ ਤੇਰੋ ਧਾਮੂ ? ॥੬॥ ਕਿਹ ਕੋ ਤਾਤ ਸੁ ਦੇਹੁ ਬਤਾਈ ? । ਅਜਾ ਚਰਾਇੰ ਕਿ ਅਪਨ ਪਰਾਈ[10] ?' । ਸੁਨਿ ਕੈ ਸਿਸ ਨੇ ਬਚਨ ਉਚਾਰੇ। 'ਘਰ ਹੈ ਨਿਕਟ ਜੁ ਗ੍ਰਾਮ ਤੁਮਾਰੇ ॥ ੭ ॥

---

[1]ਹੌਲੀ ਹੌਲੀ। [2]ਪ੍ਰੇਮੀ ਹੋਯਾ। [3]ਮੇਹਰ ਨਾਲ। [4]ਚਾਨਣ। [5]ਬਾਹਰ। [6]ਛਾਵੇਂ। [7]ਬੱਕਰੀਆਂ। [8]ਜਾਗਣ ਲਗੇ। [9]ਖੜਾ। [10]ਆਪਣੀਆਂ ਕਿ ਪਰਾਈਆਂ ?

ਬੂਝਾ ਆਖਯੋ[1] ਮੇਰੋ ਜਾਨਹੁ। ਬਰਨ ਜਟੇਟਾ[2] ਰਿਦੇ ਪਛਾਨਹੁ। ਮਾਤ ਪਿਤਾ ਕੀ ਆਇਸੁ ਪਾਈ। ਅਜਾ ਚਰਾਵਤਿ ਅਪਨ ਪਰਾਈ[3]॥ ੮॥ ਗੁਰੂ ਭਨਸੋ 'ਕਰੀਏ ਨਿਜ ਕਾਰੀ। ਜਾਇ ਲੇਹੁ ਨਿਜ ਅਜਾ ਸੰਭਾਰੀ'। ਸਿਸ ਕਹਿ 'ਸੰਸਾ ਭਾ ਮਠ ਮਾਂਹੀ। ਪ੍ਰਥਮ ਬੁਲਾਯੋ ਅਪਨੇ ਪਾਹੀ॥ ੯॥ ਬਹੁਰ ਨ ਕਾਰਜ ਕਛੂ ਬਤਾਯੋ।–ਜਾਹੁ ਅਬੈ–ਮੁਖ ਤੇ ਫੁਰਮਾਯੋ। ਜੋ ਰਾਵਰ ਕੋ ਕਾਜ ਨ ਕੋਈ। ਕਿਉਂ ਹਕਾਰਨੇ[4] ਆਇਸੁ ਹੋਈ'॥ ੧੦॥ ਸ਼੍ਰੀ ਗੁਰ ਕਹਸੋ 'ਜੁ ਨਿਕਟ ਹਕਾਰਾ। ਕੌਨ ਦੋਸ਼ ਇਸ ਬਿਖੈ ਨਿਹਾਰਾ[5]। ਮਿਲਨੇ ਬੋਲਨ ਅਪਨ ਪਰਾਈ। ਬੁਧ ਸੁਧ ਸਗਰੀ ਪਰੈ ਲਖਾਈ'॥ ੧੧॥ ਬੂਝਾ ਸੁਨਿ ਗਾ[6] ਬੰਦਨ ਕਰਿਕੈ। ਬਧਸੋ ਪ੍ਰੇਮ ਉਰ ਰਹਸੋ ਬਿਚਰਿਕੈ। ਸੰਧਯਾ ਲੌ ਨਿਜ ਅਜਾ ਚਰਾਈ। ਜਾਇ ਸਦਨ ਪੁਨ ਰੈਨਿ ਬਿਤਾਈ॥ ੧੨॥ ਸ਼੍ਰੀ ਅੰਗਦ ਸੁਨੀਏ! ਕਹਿ ਬਾਲਾ। ਮੈਂ ਤਬ ਬੂਝਨ ਕਰੇ ਕ੍ਰਿਪਾਲਾ। 'ਇਹ ਬਾਲਿਕ ਜੋ ਨਿਕਟ ਬੁਲਾਵਾ।ਤਿਹ ਸੋਂ ਬਚਨ ਬਿਲਾਸ ਅਲਾਵਾ।੧੩। ਕੌਨ ਅਹੈ, ਕਿਉਂ ਨਿਕਟਿ ਹਕਾਰਾ? । ਮੁਝੇ ਬ੍ਰਿਤੰਤ ਸੁਨਾਵਹੁ ਸਾਰਾ'। ਭਨਸੋ ਪ੍ਰਭੂ 'ਏਹੁ ਹੈ ਮਤਿਵੰਤਾ। ਕਿਤਿਕ ਦਿਵਸ ਮਹਿੰ ਪੂਰਨ ਸੰਤਾ॥੧੪॥ ਹੈ ਸਿੱਖੀ ਕੋ ਸਦਨ ਬਿਸਾਲਾ। ਛੈ ਨ ਸਕੈ ਮਨ ਬਿਸ਼ੈ ਜੰਜਾਲਾ। ਜੀਵਨ ਮੁਕਤਿ ਅਵਸਥਾ ਪਾਵਹਿ। ਅਪਨੇ ਬਚ ਸੋਂ ਅਵਰ[7] ਤਰਾਵਹਿ'॥੧੫॥ ਮੈਂ ਬੋਲਸੋ 'ਜੋ ਹੈ ਹੈ ਐਸੋ। ਕਿਉਂ ਸਸ਼ੰਕ ਪੁਛ ਕਾਰਜ ਕੈਸੋ?[8]। ਸੁਨਿ ਪੁਨ ਭਾਖਸੋ ਦਯਾ ਅਵਾਸਾ। 'ਅਬਿ ਲੌ ਭਯੋ ਨ ਰਿਦੈ ਪ੍ਰਕਾਸ਼ਾ॥ ੧੬॥ ਬਿਗਸੈ ਕਮਲ[9] ਤਬਹਿ ਲਿਹੁ ਪੇਖੀ। ਦਿੱਬ ਦ੍ਰਿਸ਼ਟਿ ਜਿਹ ਹੋਇ ਵਿਸ਼ੇਖੀ'। 'ਕਬਿ ਲੌ ਇਸ ਮਹਿੰ ਹੋਇ ਪ੍ਰਕਾਸ਼ਾ?। ਮੋਹਿ ਬਤਾਇ ਦੇਹੁ ਸੁਖਰਾਸਾ!'॥੧੭॥ ਗੁਰ ਕਹਿ 'ਇਤੀ ਹੁਤੀ ਅਬ ਦੇਰਾ। ਬੋਲਨ ਮਿਲਨ ਦਰਸ ਕੋ ਹੇਰਾ। ਭਲਕ ਬਿਲੋਕਹੁ ਕਸ ਹੈ ਠਾਟਾ[10]। ਖੁਲਹਿੰ ਮੋਹ ਕੇ ਬਿਕਟ ਕਪਾਟਾ[11]॥ ੧੮॥ ਬਹੁਰੋ ਭੋਰ ਜਬੈ ਹੁਇ ਆਈ। ਮਾਖਨ ਬਾਸਨ ਲੀਨ ਉਚਾਈ। ਮਾਤ ਪਿਤਾ ਤੇ ਕਰਿਕੈ ਚੋਰੀ। ਸਟਕਸੋ[12] ਘਰ ਤੇ ਪ੍ਰਭੂ ਜਿਸ ਠੌਰੀ॥੧੯॥

---

[1]ਨਾਮ। [2] ਜੱਟ। [3]ਆਪਣੀਆਂ ਬੀ ਤੇ ਪਰਾਈਆਂ ਬੀ। [4]ਬੁਲਾਵਣ ਦੀ। [5](ਤੂੰ) ਦੇਖਿਆ ਹੈ। [6]ਸੁਣਕੇ ਚਲਾ ਗਿਆ। [7]ਬਚਨਾਂ ਨਾਲ ਹੋਰਨਾਂ ਨੂੰ। [8]ਕਿਉਂ ਸ਼ੰਕਾ ਨਾਲ ਪੁੱਛਦਾ ਸੀ (ਆਪਨੂੰ ਕਿ) ਕੀਹ ਕੰਮ ਹੈ। [9]ਖਿੜੇਗਾ (ਜਦੋਂ ਹ੍ਰਿਦੇ ਜ਼ੁਪੀ) ਕਮਲ। [10]ਕੱਲ ਦੇਖਣਾ ਕੈਸਾ ਠਾਠ ਹੋਵੇਗਾ। [11]ਕਰੜੇ ਤਖਤੇ। [12]ਖਿਸਕ ਆਯਾ।

ਤੂਰਨ ਬੂੜਾ ਪੁਰਿ ਕਰਤਾਰਾ।ਆਇ ਬਿਲੋਕੇ ਮੋਖ ਉਦਾਰ॥ਮਾਖਨ ਬਾਸਨ ਅੱਗ੍ਰਜ ਧਰਿਕੈ।ਬੈਠਜੋ ਨਿਕਟ ਬੰਦਨਾ ਕਰਿਕੈ॥੨੦॥ਮੁਸਕਾਨੇ ਪ੍ਰਭੁਬਚਨ ਅਲਾਯੋ।'ਮਾਖਨ ਬਾਸਨ ਕਹਿੰ ਤੇ ਲਯਾਯੋ ?'। 'ਸੁਨਹੁ ਤਪਾ ਜੀ ! ਰਾਵਰਿ ਹੇਤਾ। ਘ੍ਰਿਤ ਆਨਜੋ ਮੈਂ ਅਪਨ ਨਿਕੇਤਾ ॥੨੧॥–ਦਰਸ ਸੰਤ ਗੁਰ ਛੁਛ ਨ ਜਾਨਾ[1]–।ਅਸ ਬਿਚਾਰ ਉਰ ਬਿਖੈ ਉਠਾਨਾ'।'ਭੋ ਬਾਲਿਕ ਹੈ ਲਘੁਤਨ ਤੇਰਾ। ਨਿਸ਼ਚੈ ਕਰਿ ਕੋ[2] ਘਰ ਨਿਜ ਹੇਰਾ[3]॥ ੨੨ ॥ ਜਿਸ ਮਹਿੰ ਫਸਿਕੈ ਨਿਕਸਨ* ਭਾਰੀ। ਜਾਲ ਮੀਨ ਕੀ ਰੀਤਿ ਬਿਚਾਰੀ[4]। ਸਿਸੁ ਕਹਿ'ਮਾਤ ਪਿਤਾ ਘਰ ਜੋਊ।ਮੈਂ ਪਹਿਚਾਨਜੋ ਅਪਨੋ ਸੋਊ॥੨੩॥ਤਹਿੰ ਤੇ ਮਾਖਨਬਾਸਨ ਲੀਨੋ। ਆਨ ਉਪਾਇਨ ਤੁਮਰੀ ਕੀਨੋ। ਭੋਰ ਉਠਤਿ ਭੀ ਚੌਪ[5]ਨਵੀਨੀ॥ ਆਵਨ ਲਗੇ ਨ ਸੁਧ ਕਿਸ ਦੀਨੀ[6]' ॥ ੨੪ ॥ ਦੋਹਰਾ ॥ 'ਭੋ ਬਾਲਿਕ ! ਪਿਤ ਮਾਤ ਤੇ ਆਨਜੋ ਘ੍ਰਿੱਤ ਚੁਰਾਇ। ਬਹੁਰੋ ਜੇ ਘਰ ਜਾਵਈਂ ਮਾਰਹਿੰ ਤੋਹਿ ਰਿਸਾਇ॥ ਚੌਪਈ ॥ ੨੫ ॥ ਇਹ ਮਾਖਨ ਹਮ ਲੇਵਹਿੰ ਨਾਂਹੀ॥ ਗਮਨਹੁ ਲੇ ਅਪਨੇ ਘਰ ਮਾਂਹੀ। ਪਹੁੰਚਜੋ ਹਮਕੋ ਤੈਂ ਜੋ ਲਯਾਇ। ਹੈ ਪ੍ਰਸੰਨ ਦੇਖਜੋ ਉਰ ਭਾਇ'॥ ੨੬ ॥ ਸੁਨਿਕੈ ਬੂੜਾ ਰੋਵਨ ਲਾਗਾ। ਪ੍ਰੇਮ ਬਿਰਹ ਉਰ ਅੰਤਰ ਜਾਗਾ। 'ਮਾਰਹਿੰ ਮਾਤ ਪਿਤਾ ਮੁਝ ਕਬਿਹੀਂ'। ਤੁਮ ਮਾਰਤਿ ਹੋ ਮੋ ਕੋ ਅਬਿ ਹੀ'॥੨੭॥ਸ਼੍ਰੀ ਗੁਰੁ ਭਨੈ'ਕੁਵਾਕ ਨ ਕਹਜੋ[7]।ਹਮਨੈ ਤੋਰ ਭਲਾ ਹੀ ਚਹਜੋ। ਕੌਨ ਮਾਰ ਕੀਨੀ ਤੁਝ ਤਾਈਂ। ਜਾਂ ਤੇ ਰੁਦਨ ਕਰੈਂ ਬਿਲਲਾਈ'॥੨੮॥'ਸੁਨਹੁ ਪ੍ਰਭੂ ਜਸ[8] ਮਾਰਜੋ ਮੋਹੀ। ਇਸ ਤੇ ਵਡੀ ਮਾਰ ਨਹਿੰ ਹੋਹੀ। ਬਾਰਜੋ ਦੀਪਕ, ਦਿਪਤਿ ਪ੍ਰਕਾਸ਼ਾ[10]। ਪੁਨ ਬੁਝਾਇ ਕੈ ਕਰਹੁ ਨਿਰਾਸਾ ॥੨੯॥ ਤੁਮਹਿ ਉਚਿਤ ਅਧਿਕਾਇ ਜਗਾਵਉ[11]। ਪਾਇ ਸਨੇਹ ਗੁਨਹਿ ਉਕਸਾਵਉ[12]।ਤਮਕੋਟਾਰਿ ਵਸਤੁ ਦਿਖਰਾਵਉ।ਪੁਰਿ ਆਸ ਅਸ ਕਸ਼ਟ ਮਿਟਾਵਉ' ॥ ੩੦ ॥ ਤੋਟਕ ॥ ਮੁਸਕਾਨੇ ਗੁਨਖਾਨ ਬਾਲੀ

---

[1]ਸੰਤ ਤੇ ਗੁਰੂ ਦੇ ਦਰਸ਼ਨ ਨੂੰ ਖਾਲੀ ਹੱਥ ਨਹੀਂ ਜਾਈਦਾ। [2]ਕੇਹੜਾ। [3]ਅਪਨਾ ਘਰ ਵੇਖਿਆ ਹਈ। [4]ਜਾਲ ਵਿਚ ਫਸੀ ਮੱਛੀ ਦੀ ਰੀਤ (ਭਾਵ ਢਾਡੂ) ਜਿਸ ਵਿਚ ਫਸਕੇ ਨਿਕਲਨਾ ਭਾਰੀ (ਕਠਨ) ਹੈ, ਵਿਚਾਰ ਕਰ ਲੈ। [5]ਸ਼ੋਂਕ। [6](ਮੈਂ) ਕਿਸੇ ਨੂੰ ਖਬਰ ਨਹੀਂ ਦਿੱਤੀ। [7]ਤਾਂ ਕਦੇ ਮਾਰਨਗੀ। [8]ਮਾੜੀ ਗਲ ਤਾਂ ਨਹੀਂ ਆਖੀ। [9]ਜਿਵੇਂ। [10]ਜਗਾਕੇ ਪ੍ਰਕਾਸ਼ਿਆ। [11]ਵਧੀਕ ਜਗਾਵੋ। [12]ਤੇਲ ਪਾਕੇ ਵੱਟੀ ਸੀਖੋ (ਭਾਵ ਉੱਚੀ ਕਰੋ)।

*ਪਾ:–ਨਿਸ਼ਚੈ।

ਤਿਹ ਸੋਂ ਪੁਨ ਭਨੀ। 'ਬੂਢੇ ਬਡੇ ਸਮਾਨ ਬਾਤੈਂ ਤੂੰ ਮੁਖ ਤੇ ਕਹੈਂ'॥ ੩੧ ॥ ਤਬਿ ਹੀ ਤੇ ਇਹ ਨਾਮ–ਭਾਈ ਬੁੱਢਾ–ਕਹਤਿ ਹੈਂ।ਸ਼ਰਨ ਗਹਨੋ ਸੁਖਧਾਮ ਕਰੁਨਾ ਕੀਨੀ ਜਗਤ ਗੁਰ ॥੩੨॥ ਚੌਪਈ ॥ 'ਹੇ ਸਿਸੁ ਕਰਿਕੈ ਭਾਉਨਿ[1] ਭਾਰੀ। ਬੰਦਨ ਕਰਿ ਕਰਤਾਰ ਅਗਾਰੀ। ਪੂਰਨ ਹੋਵਹਿ ਉਰ ਕੀ ਆਸਾ। ਪ੍ਰਾਪਤਿ ਭਲੋ ਗਯਾਨ ਸੁਖ ਰਾਸਾ' ॥੩੩॥ ਸੁਨਿਕੈ ਦੋ ਕਰ ਜੋਰਨ ਕੀਨੇ। ਬੰਦੇ ਪੰਕਜ ਪਾਇ ਪ੍ਰਬੀਨੇ। ਭਯੋ ਗਯਾਨ ਤਿਹ ਛਿਨ ਸੁਖਰਾਸੀ। ਸਗਰੀ ਉਰ ਤੇ ਦ੍ਵੈਤ ਬਿਨਾਸ਼ੀ ॥੩੪॥ ਕ੍ਰਿਪਾ ਨਿਧਾਨ ਬਹੁਰ ਬਚ ਕਹੇ। 'ਸਵਾ ਜਾਮ ਜਾਮਨਿ ਜਬਿ ਰਹੈ। ਨਿਤ ਉਠ ਤਬਿ ਹੀ ਕਰਹੁ ਸ਼ਨਾਨਾ।ਸਿਮਰਹੁ ਨਾਮ ਮਾਨਿ ਮਨ ਭਾਨਾ'॥੩੫॥ ਹਾਥ ਜੋਰਿ ਸਿਸ ਬਚਨ ਬਖਾਨਾ। 'ਅਬਿ ਲੌ ਰਾਖਨੋ ਉਚਿਤ ਸ਼ਨਾਨਾ[2]। ਮੈਂ ਮਲ ਨਾਸ਼ ਕਰੀ ਇਕਬਾਰਾ। ਰਾਵਰਿ ਦਰਸ਼ਨ ਪਰ ਬਲਿਹਾਰਾ ॥ ੩੬॥ ਬਹੁਰ ਨ ਕਬਿ ਲਾਗਹਿ ਮਲ ਲੇਸ਼ਾ। ਜਨਮ ਮਰਨ ਕੇ ਮਿਟੇ ਕਲੇਸ਼ਾ। ਪਾਯੋ ਨਿਰਮਲ ਸਹਿਜ ਸਰੂਪਾ। ਜਿਹ ਜਾਨਤਿ ਭਾ ਅਨੰਦ ਅਨੂਪਾ' ॥੩੭॥ ਗੁਰੂ ਭਨਯੋ 'ਤੁਹਿ ਮਨੁਜ ਅਨੇਕਾ। ਮਿਲਿ ਹੈਂ ਪਾਵਨ ਹੇਤੁ ਬਿਬੇਕਾ। ਤੁਝ ਕੌ ਦੇਖਿ ਅਚਾਰ ਕਰੈਂਤਾ[3]। ਤਿਨ ਰੁਚਿ ਜਾਗਹਿ,ਹੋਵਹਿ ਸੈਂਤਾ' ॥੩੮॥ ਇਸ ਬਿਧਿ ਹੋਇ ਕ੍ਰਿਤਾਰਥ ਸੋਊ। ਬੈਠਿ ਰਹਯੋ,ਘਰ ਗਯੋ ਨ ਸੋਊ। ਖੋਜਤਿ ਮਾਤ ਪਿਤਾ ਤਿਸ ਕੇਰੇ। ਚਲਿ ਆਏ ਸ਼੍ਰੀ ਨਾਨਕ ਡੇਰੇ ॥੩੯॥ ਦੇਖਯੋ ਨਿਜ ਬਾਲਿਕ ਕੌ ਜਬਿ ਹੀ। ਗੁਰ ਬੈਨਨ ਤੇ ਭਾ ਬ੍ਰਿਧ[4] ਤਬਹੀ। ਇਸ ਪ੍ਰਕਾਰ ਸੋ ਦੇਖਿ ਸਿਧਾਰੇ। ਰਹਯੋ ਸੁ ਬੂੜਾ ਸ਼੍ਰੀ ਪ੍ਰਭੁ ਦ੍ਵਾਰੇ॥੪੦॥ ਪਦ ਪੰਕਜ ਸੇਵਹਿ ਧਰਿ ਭਾਉ।ਬਿਖੇ ਬਾਸ਼ਨਾ ਦੁਰਤਿ ਨ ਕਾਊ। ਮਨ ਥਿਤ ਕਰਿ ਸਤਿਸੰਗ ਸਮਾਵਾ।ਪੁਨ ਜਬਿ ਕੋਤਿਕ ਸਮਾਂ ਬਿਤਾਵਾ॥੪੧॥ ਸੁਨੀਏ ਸ਼੍ਰੀ ਅੰਗਦ ! ਇਤਿਹਾਸਾ। ਮੈਂ ਇਕ ਦਿਵਸ ਸੁਲਖਨੀ ਪਾਸਾ। ਸਹਿਜ ਸੁਭਾਇ ਸੁ ਬੈਠਨੋ ਜਾਈ। ਇਸ ਬਿਧਿ ਮੁਝ ਕੌ ਗਿਰਾ ਅਲਾਈ ॥੪੨॥ ਦੋਹਰਾ ॥ 'ਟਿਕਨ ਦੇਹੁ ਅਬ ਤਪੇ ਕੌ ਬਿਚਰਨ ਕੀਨ ਬਿਸ਼ਾਲ। ਦੇਸ਼ ਬਿਦੇਸ਼ਨ ਕੇ ਬਿਖੈ ਰਹਨੋ ਸੰਗ ਚਿਰਕਾਲ ॥ ੪੩ ॥ ਚੌਪਈ ॥ ਲੈ ਤੁਝਕੌ ਨਿਜ ਸੰਗ ਸਿਧਾਰੈਂ। ਬਾਹਰ ਕਾਲ ਬਿਸਾਲ ਗੁਜ਼ਾਰੈਂ। ਹਮਰੇ ਪਾਸ ਰਹਿਨ ਦਿਹੁ ਅਬਹੀ । ਤੁਝ ਬਿਨ ਜਾਇਂ ਵਹਿਰ ਨਹਿੰ

[1]ਭਾਵਨੀ। [2]ਅਜੇ ਨ੍ਹਾਉਣ ਜੋਗਾ ਛੱਡ ਲਿਆ ਨੇ। [3]ਸ਼ੁਭ ਕੰਮ ਕਰਦਾ ਦੇਖਕੇ। [4]ਬੁੱਢਾ ਹੋ ਗਿਆ। (ਅ) ਬਜ਼ੁਰਗ ਹੋ ਗਿਆ।

ਕਥਿਹੀ'॥੪੪॥ ਮੈਂ ਸੁਨਿਕੈ ਮਨ ਮਾਂਹਿ ਬਿਚਾਰਾ-ਨਿਜ ਹਿਤ ਇਨ ਬਚ ਸਾਚ ਉਚਾਰਾ।ਚਿਰੰਕਾਲ ਲਗ ਕੀਨਿ ਉਦਾਸੀ।ਅਬ ਇਉਂ ਉਚਿਤ ਰਹੈਂ ਇਨ ਪਾਸੀ-॥ ੪੫॥ ਮਾਨਿ ਬਚਨ ਮੈਂ ਪ੍ਰਭੁ ਢਿਗ ਆਵਾ। ਹਾਥ ਜੋਰਿਕੈ ਤਬੈ ਅਲਾਵਾ। 'ਕਿਸੇ ਬਿਸਾਵਹੁ ਨਿਜ ਪਸ਼ਚਾਤੀ[1]। ਗੁਰਤਾ ਦੇਹੁ ਕਰਹੁ ਬੱਖਸ਼ਾਤੀ[2] ॥ ੪੬॥ ਸਿਰੀ ਚੰਦ ਕੈ ਲਖਮੀ ਦਾਸ। ਕਿਧੌਂ ਅਪਰ ਕੋ ? ਹੇ ਸੁਖਰਾਸ !। ਸ਼੍ਰੀ ਮੁਖਤੇ ਮੁਝ ਦੇਹੁ ਬਤਾਈ। ਜੋ ਪਾਵਹਿ ਸਭਿ ਜਗ ਗੁਰਿਆਈ*' ॥ ੪੭ ॥ ਕਹਿਤਿ ਭਏ 'ਹਮਰੇ ਪਸ਼ਚਾਤੀ। ਤ੍ਰਿਹਣ ਗੋਤ ਛੱਤ੍ਰੀ ਜਿਹ ਜਾਤੀ। ਪ੍ਰਥਮੇ ਲਹਿਣਾ ਤਾਂਕੋ ਨਾਮ। ਪੁਨ ਅੰਗਦ ਹੈ ਹੈ ਅਭਿਰਾਮ ॥੪੮॥ ਅਪਨੋ ਸੋ ਸਰੂਪ ਮੈਂ ਧਾਰੋਂ। ਭਗਤਿ ਭਾਵਨਾ ਭਲੀ ਬਿਥਾਰੋਂ।ਭੇਦ ਨ ਲਖਿ ਸਕਹੀ ਕੋ ਜੈਸਾ। ਦੂਸਰ ਬੇਖ ਧਰਵ ਮੈਂ ਐਸਾ' ॥ ੪੯॥ ਇਉਂ ਸੁਨਿਕੈ ਮੈਂ ਦੋ ਕਰ ਬੰਦੇ। ਬੰਦਨ ਕੀਨਿ ਚਰਨ ਅਰਬਿੰਦੇ। 'ਪ੍ਰਭੁ ਜੀ! ਅਬ ਮੁਝ ਦੇਹੁ ਰਜਾਈ। ਤਲਵੰਡੀ ਮਹਿੰ ਰਹਿਹੌਂ ਜਾਈ ॥ ੫੦ ॥ ਬਹੁਰ ਕ੍ਰਿਪਾ ਕਰਿ ਮੇਲਹੁ ਜਬਿਹੀ। ਦਰਸ਼ਨ ਪ੍ਰਾਪਤਿ ਹੋਇ ਹੈ ਤਬਿਹੀ।ਦਾਸ ਜਾਨਿ ਚਿਤ ਚੇਤੈ ਕਰੀਏ। ਭੂਲ ਕਹਯੋ,ਕਛੁ ਰਿਦੈ ਨ ਧਰੀਏ'॥੫੧॥ਸੁਨਿਕੈ ਸ਼੍ਰੀ ਗੁਰ ਬਚਨ ਉਚਾਰੇ। 'ਤੂੰ ਹਮਸੇ ਨਿਤ ਮਿਲਯੋ ਪਿਆਰੇ।ਸੰਗੀ ਲੋਕ ਪ੍ਰਲੋਕ ਮਝਾਰੀ।ਕਰਤਯੋ ਹਮਰੇ ਨਿਤ ਅਨੁਸਾਰੀ॥੫੨॥ਤਨ ਮਿਲਿਓ ਪੁਨ ਬਿਛੁਰਨ ਹੋਈ। ਜਿਨ ਮਨ ਮਿਲੇ ਨ ਬਿਛੁਰੇ ਕੋਈ। ਸਦਾ ਯਾਦ ਤੂੰ ਰਿਦੇ ਹਮਾਰੇ। ਪਰਮ ਮੀਤ ਕਿਉਂ ਦੇਹਿੰ ਬਿਸਾਰੇ' ॥ ੫੩ ॥ ਸੁਨਿਕੈ ਪੁਨ ਬੰਦਨ ਮੈਂ ਕੀਨੀ। ਗਮਨ ਕੀਨ ਜਬਿ ਆਇਸੁ ਦੀਨੀ। ਰੈਨ ਦਿਵਸ ਤਿਨ ਮੂਰਤ ਧਯਾਨਾ। ਕਰੋਂ ਰਿਦੇ ਹੈ ਅਨੰਦ ਮਹਾਨਾ ॥੫੪॥ ਸ਼੍ਰੀ ਅੰਗਦ ਸੁਨਿ ਪਰਮ ਬਡੇਰੇ !। ਹੁਤੀ ਜਿਤੀਕ ਰਿਦੇ ਸੁਧ ਮੇਰੇ। ਤਿਤੀ ਕਥਾ ਇਹੁ ਦੀਨ ਸੁਨਾਈ। ਰਾਵਰ ਕੀ ਮੈਂ ਪਾਇ ਰਜਾਈ ॥ ੫੫ ॥ ਤਲਵੰਡੀ ਮਹਿੰ ਰਹਯੋ ਬਹੋਰੀ। ਧਯਾਨ ਕਰੋਂ ਬੰਦੋਂ ਤਿਹ ਠੌਰੀ। ਜਬਿ ਮੈਂ ਸੁਨਯੋ ਦੁਤਿਯ ਕਿਧ ਬੇਖਾ[3]। ਦਰਸ ਹੇਤ ਕੀ ਚਾਹਿ ਵਿਸ਼ੇਖਾ ॥ ੫੬ ॥ ਤਤਛਿਨ ਤੁਮਰੇ ਆਇ ਸਮੀਪਾ।ਦਰਸੇ ਤੁਮ ਤੇਹਣ ਕੁਲ ਦੀਪਾ। ਸੋ ਸ਼੍ਰੀ ਨਾਨਕ ਹੋ ਤੁਮ ਓਹੀ।ਹੈ

---

[1]ਕਿਸ ਨੂੰ ਬਿਠਾਓਗੇ ਗੱਦੀ ਤੇ ਆਪਣੇ ਪਿਛੋਂ। [2]ਗੁਰਿਆਈ ਦੇਕੇ ਕਹੋਗੇ ਪ੍ਰਗਟ। [3]ਭਾਵ ਗੁਰੂ ਨਾਨਕ ਜੀ ਨੇ ਦੂਸਰਾ ਭੇਸ ਲੀਤਾ ਹੈ। *ਪਾਃ-ਜੋ ਪਾਵਹਿ ਜਗ ਗੁਰਤਾ ਆਈ।

ਪ੍ਰਤੀਤ ਅਤਿਸ਼ੈ ਦ੍ਰਿੜ ਮੋਹੀ ॥ ੫੭ ॥ ਅਪਨੀ ਕਥਾ ਆਪ ਲਿਖਿਵਾਈ। ਦਾਸ ਜਾਨਿ ਮੁਝ ਦੀਨ ਬਡ੍ਹਾਈ। ਸਭਿ ਬਿਧਿ ਅੰਤਰਜਾਮੀ ਜਾਨਹੁ।ਤੀਨ ਕਾਲ ਕੀ ਬਾਤ ਬਖਾਨਹੁ ॥੫੮॥ ਸੁਨੀ ਕਥਾ ਸ੍ਰੀ ਅੰਗਦ ਜਬਿ ਹੀ। ਹਰਖਤਿ ਉਰ ਮੁਖ ਬੋਲੇਤਬਿਹੀ।'ਸੁਨਿਬਾਲੇਸ਼੍ਰੰ'ਗੁਰਸਮ*ਤੁਮਹੋ†। ਧੰਨ ਧੰਨ ਪੁਨ ਧੰਨ ਜਨਮ ਹੋ ॥੫੯॥ ਦੋਹਰਾ ॥ ਤੁਮਰੋ ਮੁਖ ਰਾਂਕਾ ਸ਼ਸ਼ੀ ਸੁਧਾ ਗਿਰਾ ਸਮ ਭਾਇ[1]।ਸਿਖ ਬਿੰਦਾਰਕ ਪੀਵਹੀ[2]ਨਿਤਪ੍ਰਤਿ ਨਹੀ ਅਘਾਇੰ[3] ॥੬੦॥ ਚੌਪਈ॥ਇਸਕੀ ਮਹਿਮਾ ਕਹੀ ਨ ਜਾਇ। ਸੁਨਿਕੈ ਚਾਰ ਪਦਾਰਥ ਪਾਇ। ਨਹੀ ਅਲਭ ਵਸਤੁ ਹੈ ਕੋਈ। ਜਿਉ ਪਾਰਸ[4] ਧਨ ਤੋਟ ਨ ਹੋਈ ॥੬੧॥ ਪਰ ਉਪਕਾਰ ਕੀਓ ਜਗ ਪਰ ਤੁਮ। ਮਹਿਮਾ ਅਪਰ ਨ ਕੋ ਇਸ ਕੇ ਸਮ। ਸੁਨਹਿ ਪਢਹਿਂ ਹਿਤ ਕਰਿ ਪੁਨ ਸੁਨਹਿਂ। ਪ੍ਰੀਤ ਕਰਹਿਂ ਸ੍ਰੀ ਗੁਰ ਗੁਨ ਗੁਨਹਿ[5] ॥ ੬੨॥ ਕਲੁਖ ਬਿਪੁਲ ਬਿਕਲਾਹਿ ਪਰਾਹੀਂ[6] । ਨਿਸ਼ਚਾ ਧਰੇ, ਸ਼ਾਂਤਿ ਹੈ ਆਹੀ। ਸ੍ਰੀ ਨਾਨਕ ਪਦਪੰਕਜ ਮਾਂਹੀ। ਸ਼ਰਧਾ ਵਧੈ ਮੁਕਤਿ ਫਲ ਤਾਂਹੀ' ॥ ੬੩ ॥ ਪੁਨਿ ਬਾਲੇ ਬੰਦੇ ਦ੍ਵੈ ਹਾਥਾ । ਬੋਲਜੋ ਬਚਨ 'ਸੁਣਹੁ ਮਮ ਨਾਥਾ!।ਭਯੋ ਹਦੂਰ' ਜਿਤੋ ਇਤਿਹਾਸਾ। ਸੋ ਬਰਨਨ ਕੀਨੋ ਤੁਧ ਪਾਸਾ ॥ ੬੪ ॥ ਇਸ ਆਗੇ ਸੁਧ ਮੋਹਿ ਨ ਕੋਊ । ਰਾਵਰ ਸਰਬ ਜਾਨਿ ਹੋ ਸੋਊ । ਜਰਾ ਗ੍ਰਸੀ[7] ਅਬ ਕਾਯਾਂ ਮੇਰੀ । ਲਖਹੁ ਆਰਥਲ ਭਈ ਬਡੇਰੀ ॥ ੬੫ ॥ ਇਹ ਅਬ ਛੁਟਹਿ ਬਚਨ ਨਿਜ ਕਰੀਏ। ਜਗ ਸਾਗਰ ਤੇ ਮੋਹਿ ਉਧਰੀਏ'। ਸ੍ਰੀ ਅੰਗਦ ਸੁਨਿਕੈ ਮੁਸਕਾਨੇ। 'ਕਿਉਂ ਅਸ ਆਪ ਉਤਾਇਲ[8] ਠਾਨੇ ॥ ੬੬ ॥ ਅਬ ਦ੍ਵੈ ਮਾਸ ਬੈਸ ਹੈ ਤੇਰੀ। ਪੁਨ ਸਰੀਰ ਹੈ ਭਸਮ ਸੁ ਢੇਰੀ। ਤਬਿ ਲਗ ਹਮ ਢਿਗ ਰਹੁ ਹਿਤ ਸਾਥਾ।

---

[1]ਮੂੰਹ ਪੂਰਨਮਾਸ਼ੀ ਦਾ ਚੰਦਰਮਾਂ ਹੈ ਬਾਣੀ ਅੰਮ੍ਰਿਤ ਰੂਪ ਹੈ (ਪ੍ਰੇਮ ਵਾਲੀ)। [2]ਸਿਖ ਰੂਪੀ ਦੇਵਤੇ ਪੀਣਗੇ। [3]ਰੱਜਣਗੇ ਨਹੀਂ। [4]ਪਾਰਸ (ਦੇ ਕੋਲ ਹੁੰਦਿਆਂ)। [5]ਵਿਚਾਰਨਗੇ। [6]ਪਾਪ ਸਾਰੇ ਹੀ ਘਬਰਾ ਕੇ ਨੱਸ ਜਾਣਗੇ। [7]ਮੇਰੇ ਸਾਹਮਣੇ । [8]ਬੁਢੇਪੇ ਨੇ । [9]ਛੇਤੀ, ਕਾਹਲ ।

*ਇਹ ਵਾਕ ਨਾ ਗੁਰੂ ਅੰਗਦ ਜੀ ਉਚਾਰ ਸਕਦੇ ਹਨ, ਨਾ ਬਾਲਾ ਸੁਣ ਸਕਦਾ ਹੈ ਨਾ ਕਵਿ ਜੀ ਇਹ ਲਿਖ ਸਕਦੇ ਹਨ। ਨਾ ਗੁਰੂ ਅੰਗਦ ਜੀ ਸੱਚੀ ਮੁਚੀ ਯਾ ਵਡਿਆਈ ਲਈ ਕਦੇ ਆਪਣੇ ਅਰਸ਼ੀ ਪ੍ਰੀਤਮ ਦੇ ਤੁੱਲ ਕਿਸੇ ਨੂੰ ਕਹਿ ਸਕਦੇ ਹਨ ? ਇਹ ਭੀ ਕਿਸੇ ਆਦਿ ਲਿਖਾਰੀ ਦੀ ਭੁੱਲ ਹੈ। ਗ਼ਾਲਬਨ ਏਥੇ ਇਸ ਪ੍ਰਕਾਰ ਦਾ ਪਾਠ ਹੋਣਾ ਹੈ:—ਸੁਣ ਬਾਲੇ ਸ੍ਰੀ ਗੁਰ ਪ੍ਰਿਯ ਤੁਮ ਹੋ। †ਪਾ:—ਕੋ।

ਪਰਚਹੁ ਸੁਨਹੁ ਕਰਹੁ ਗੁਰ ਗਾਥਾ'।੬੭। ਸੁਨਿਕੈ ਹਰਖਤਿ ਹ੍ਵੈ ਕਰਿ ਬਾਲਾ। ਰਹਨੋ ਸਮੀਪ ਸੁਖਦ ਤਿਹ ਕਾਲਾ[1]। ਕਹੈ ਸੁਨੈ ਗੁਰ ਕੇ ਗੁਨ ਔਰੀ। ਦੋਇ ਮਾਸ ਜਬਿ ਬਿਤੇ ਬਹੋਰੀ ॥੬੮॥ ਪਰਾਲਬਧ ਭੋਗੀ ਨਿਜ ਜਬਿਹੀ। ਅਯੋ ਸਮਾਂ ਤਨ ਬਿਨਸਨ ਤਬਿਹੀ। ਸ਼੍ਰੀ ਅੰਗਦ ਕੋ ਕਰਿਕੈ ਬੰਦਨ।ਬਹੁਰ ਧਯਾਨ ਧਰਿ ਦੋਖ ਨਿਕੰਦਨ ॥੬੯॥ ਧਰਨੀ ਕੋ ਪੁਨੀਤ ਕਰਿਵਾਏ। ਪੌਢਜੋ[2] ਸ਼੍ਰੀ ਨਾਨਕ ਉਰ ਧਯਾਏ। ਤਨਕ ਬਿਖੈ ਨਿਜ ਤਨ ਕੋ ਤਯਾਗੀ[3]। ਪਹੁੰਚਜੋ ਪਰਮ ਪਦੀ ਬਡ ਭਾਗੀ ॥੭੦॥ ਸ਼੍ਰੀ ਅੰਗਦ ਮਹਿੰ ਜੋਤਿ ਸਮਾਨੀ। ਜਿਉਂ ਪਾਨੀ ਮਹਿੰ ਮਿਲਿਹੈ ਪਾਨੀ।ਤਿਹ ਛਿਨ ਸ੍ਰੀਤੇਹਣ ਕੁਲਰਾਈ।ਕਹਿਕੈਭਲੀ ਚਿਤਾ[4] ਕਰਿਵਾਈ ॥ ੭੧ ॥ ਸਿੱਖਨ ਤੇ ਤਨ ਕੋ ਉਚਵਾਇ। ਰਾਖਜੋ ਊਪਰ ਤਾਂਹਿ ਬਨਾਇ। ਬਹੁਰੋ ਆਪ ਨਿਕਟਿ ਚਲਿ ਆਏ। ਤ੍ਰਿਣ ਅਗਨੀ ਕੋ ਹਾਥ ਉਚਾਏ[5] ॥੭੨॥ ਤਬ ਸਿਖ ਬਰਜ[6] ਰਹੇ ਬਹੁ ਬਾਰੀ। ਨਿਜ ਕਰ ਸੀਗ ਦਾਹੁ ਦੇ ਜਾਰੀ[7]। ਜਿਹ ਸਤਿਗੁਰ ਕੋ ਸੇਵਕ ਪਯਾਰੇ। ਅਪਰ ਨ ਕਿਛੁ ਗਿਣਤੀ ਉਰਧਾਰੇ।੭੩।ਬੈਸੇ ਬਹੁਰ ਸਰਬ ਸਿਖ ਮਾਂਹੀ। ਬਾਲੇ ਕੀ ਉਸਤਤਿ ਥ੍ਰੁ ਪ੍ਰਾਹੀ[8]।'ਧੰਨ ਧੰਨ' ਸਭਿ ਹੀ ਨਰ ਕਹਿਹੀਂ[9]। 'ਸ਼੍ਰੀ ਨਾਨਕ ਹਿਤਕਾਰੀ ਅਹਿਹੀ' ॥ ੭੪ ॥ ਇਤਿ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਭਾਈ ਬਾਲੇ ਕੋ ਪ੍ਰਲੋਕ ਗਮਨ' ਪ੍ਰਸੰਗ ਬਰਨਨੰ ਨਾਮ ਛਿਤਾਲੀਸਮੋ ਅਧਜਾਯ ॥ ੪੬ ॥

੪੭. [ਸ਼ਾਰਦਾ ਮੰਗਲ, ਸ਼੍ਰੀ ਪਰਮ ਪਾਵਨ ਲਹਿਣਾ ਜੀ ਮਿਲਾਪ]

ਦੋਹਰਾ ॥ ਸਾਰਸੁਤੀ ਸਿਮਰਨ ਉਦਧਿ ਕਵਿਤਾ ਪ੍ਰਦ ਜਿਉਂ ਇੰਦ।
ਬਿਗਸਤਿ ਸ਼ੋਭਤਾ ਕੁਮਦ ਸੁਨਿ ਕੋਕ ਬਿਮੁਖ ਦੁਖ ਦੁੰਦ ॥੧॥

{ ਉਦਧਿ=ਸਮੁੰਦ੍ਰ। ਪ੍ਰਦ=ਦਾਤਾ [ਸੰਸ:, ਪ੍ਰਦ:] ; ਕੋਕ=ਚਕਵੀ ਚਕਵਾ। }

ਅਰਥ–ਸਮੁੰਦਰ (ਰੂਪੀ) ਸਾਰਦਾ ਦਾ ਸਿਮਰਨ ਮਾਨੋਂ ਕਵਿਤਾ (ਰੂਪੀ) ਚੰਦ੍ਰਮਾ ਦਾ ਦਾਤਾ ਹੈ (ਜਿਸਨੂੰ) ਸੁਣਕੇ ਕੁਮਦਨੀ ਵਾਙੂੰ (ਪ੍ਰੇਮੀ) ਸ਼ੋਭਤੇ ਤਾਂ ਖਿੜ ਜਾਂਦੇ ਹਨ (ਪਰ ਛੁੱਟੜ) ਚਕਵੀ ਵਾਂਙੂ ਬੇਮੁਖ (ਲੋਕ) ਬੜੇ ਦੁਖੀ ਹੁੰਦੇ ਹਨ।

ਚੌਪਈ ॥ ਅਬਿ ਸ਼੍ਰੀ ਅੰਗਦ ਕੀ ਸੁਨਿ ਕਥਾ। ਭਈ ਜਥਾ ਉਚਰੋਂ ਮੈਂ

[1]ਸੁਖਦਾਤੇ ਦੇ ਕੋਲ ਰਿਹਾ ਉਸ ਵੇਲੇ। [2]ਲੇਟ ਗਿਆ। [3]ਭਾਵ ਖੇਦ ਕੋਈ ਨਹੀਂ ਹੋਇਆ, ਜਿਵੇਂ ਪੱਕਾ ਫਲ ਹੱਥ ਲਾਂਦਿਆਂ ਡਾਲੀ ਤੋਂ ਟੁੱਟ ਪੈਂਦਾ ਹੈ ਤਿਵੇਂ ਛਿਨ ਵਿਚ ਸਰੀਰ ਤੋਂ ਆਤਮਾ ਉਡਾਰੀ ਮਾਰ ਗਈ। [4]ਚਿਖਾ। [5]ਹੱਥ ਵਿਚ ਚੁੱਕ ਕੇ। [6]ਰੋਕ। [7](ਤਾਂ ਭੀ) ਅਪਨੇ ਹੱਥਾਂ ਨਾਲ ਹੀ ਦਾਹ ਦੇ ਕੇ (ਦੇਹ) ਸਾੜੀ। [8]ਕਹਿੰਦੇ ਹਨ।

ਤਥਾ*।ਜੰਗਲ ਮਤੇ ਜੁ ਹੁਤੀ ਸਰਾਇ†। ਮਨ ਪੁਨੀਤ-ਫੇਰੂ-ਤਹਿੰ ਥਾਇ ॥੨॥ ਤਿਹਣ ਗੋਤ,ਛੱਤ੍ਰੀ ਜਿਹ ਜਾਤੀ। ਕਰਮ ਧਰਮ ਮਹਿ ਸਭ ਬੱਖਯਾਤੀ[੧]। ਤਿਹ ਘਰ ਜਨਮਯੋ‡ ਸੁਤ ਸੁਖਦਾਈ। ਲਹਿਣਾ ਨਾਮ ਧਰਯੋ ਹਿਤ ਲਾਈ ॥ ੩ ॥ ਜਨਮਤਿ ਭਗਤਿ ਸੰਗਿ ਜਿਸ ਆਈ। ਕਿਧੋਂ ਤਾਂਹਿ ਨਿਜ ਦੇਹਿ ਬਨਾਈ। ਧੀਰਜ ਖਿਮਾਂ ਭੁਜਾ[੨] ਜਿਹ ਸੋਹੈ। ਅਜਰ ਜਰਨ[੩] ਸ਼ੁਭ ਰਿਦਾ ਭਯੋ ਹੈ ॥੪॥ ਮੈਤ੍ਰੀ, ਮੁਦਿਤਾ[੪], ਜਾਂਘ[੫] ਸੁਹਾਈ। ਕਟ[੬] ਕਰੁਨਾ ਕੀ ਅਤਿ ਛਬਿ ਪਾਈ। ਭਾਉ[੭] ਬਦਨ, ਮਨ ਪ੍ਰੇਮ ਬਨਾਏ। ਸਮ ਦਮ[੮] ਜਾਂਕੇ ਕਰਨ ਸੁਹਾਏ ॥ ੫ ॥ ਧਯਾਨ ਕਰਨ ਲਿਵ ਲਾਗਨ ਜੋਊ[੯]। ਦ੍ਵੈ ਲੋਚਨ ਸ਼ੋਭਤਿ ਸ਼ੁਭ ਸੋਊ। ਗਯਾਨ ਸੀਸ[੧੦] ਜਿਹ ਕੇਰ ਬਿਰਾਜਤਿ। ਸਤਿਸੰਗਤ ਸ਼ਿੰਗਾਰ ਸ਼ੁਭ ਛਾਜਤਿ[੧੧] ॥ ੬ ॥ ਇਸ ਪ੍ਰਕਾਰ ਧਰਿ ਜਨਮ ਸੁਹਾਵਾ। ਬ੍ਰਿਧੈ ਦੇਹਿ ਜਿਉਂ ਕਾਲ ਬਿਤਾਵਾ। ਚੌਦਹਿ ਬਰਖ ਆਰਬਲ[੧੨] ਹੋਈ। ਜਿਨਹਿ ਬਿਕਾਰ ਨ ਪਰਸਯੋ ਕੋਈ ॥ ੭ ॥ ਖੱਤ੍ਰੀ ਇਕ ਖਡੂਰ ਮਹਿੰ ਰਹਿਹੀ। ਸੁਤਾ ਨਿਕੇਤ ਤਾਂਹਿ ਕੇ ਅਹਿਹੀ। ਭੇਜਿ ਮਨੁਜ ਤਿਨ ਕੀਨਿ ਸਗਾਈ। ਕਿਤਿਕ ਸਮਾਂ ਪੁਨ ਦੀਨ ਬਿਤਾਈ ॥੮॥ ਕਰਿਓ ਬਯਾਹ ਦਾਜ ਬਹੁ ਦੀਨਾ। ਦੇਖਿ ਜਮਾਤਾ[੧੩] ਆਨੰਦ ਭੀਨਾ। ਗਏ ਗ੍ਰਾਮ ਨਿਜ ਰਹੇ ਬਹੋਰੀ। ਕਿਤਿਕ ਕਾਲ ਬਿਤਿਓ ਤਿਸ ਠੌਰੀ ॥ ੯ ॥ ਇਕ ਦਿਨ ਚਢੀ ਬਲੋਚਨ ਧਾਰੀ[੧੪]। ਜੰਗਲ ਮਤੇ ਸਰਾਇਂ ਸੁ ਮਾਰੀ। ਢਾਹਿ ਨਿਕੇਤ ਚੋਹ ਸੋ ਕੀਨਾ। ਬਹੁਰ ਨ ਕੋਊ ਬਸਨੇ ਦੀਨਾ॥੧੦॥ਸ਼੍ਰੀ ਲਹਿਣਾ ਤਬਿ ਤੇ ਤਜਿ ਗ੍ਰਾਮੂ। ਆਨਿ ਖਡੂਰ ਬਿਖੈ ਕਿਯ ਧਾਮੂ।ਰਹੇ ਤਹਾਂ ਪੁਨ ਗਏ ਕਿਥਾਂਵ ਨ[੧੫]। ਬਹੁਤੋ ਕੀਨੋ ਸਮਾਂ ਬਿਤਾਵਨ ॥੧੧॥ ਗ੍ਰਾਮ ਖਡੂਰ ਨਾਰਿ ਨਰ ਜੋਊ। ਸੇਵਕ ਦੁਰਗਾ ਕੇ ਸਭਿ ਸੋਊ।

[੧]ਪ੍ਰਗਟ ਸੀ। [੨]ਧੀਰਜ ਤੇ ਖਿਮਾਂ ਦੋ ਬਾਹਾਂ। [੩]ਨਾ ਜਰੀ ਜਾਣ ਵਾਲੀ ਸ਼ਕਤੀ ਨੂੰ ਜਰ ਲੈਣਾ। [੪]ਮਿੱਤ੍ਰਤਾ ਤੇ ਅਨੰਦਤਾ । [੫]ਲੱਤਾਂ। [੬]ਲੱਕ। [੭]ਸ਼ਰਧਾ, ਸਤਿਕਾਰ। [੮]ਸਮ=ਅੰਤ੍ਰੀਵ ਇੰਦ੍ਰਿਆਂ ਨੂੰ ਵੱਸ ਕਰਨਾ। ਦਮ=ਬਾਹਰਲੇ ਇੰਦ੍ਰਿਯ ਵਸ ਕਰਨੇ। [੯]ਧਿਆਨ ਕਰਨਾ ਤੇ ਲਿਵ ਲਗਨਾ ਜੋ ਹੈ। [੧੦]ਗਜਾਨ ਰੂਪੀ ਸੀਸ। [੧੧]ਫਬ ਰਿਹਾ ਹੈ। [੧੨]ਆਯੂ । [੧੩]ਜਵਾਈ । [੧੪]ਬਲੋਚਾਂ ਦੀ ਧਾੜ (ਡਾਕੂ)। [੧੫]ਕਿਸੇ ਥਾਂ ਨਾ।

*ਹੁਣ ਕਥਾ ਕਵਿ ਜੀ ਆਪ ਕਹਿਣ ਲੱਗੇ ਹਨ।

†ਮੌਤੇ ਦੀ ਸਰਾਇਂ ਜੋ ਜੰਗਲ ਭਾਵ ਮਾਲਵੇ ਵਿਚ ਸੀ, ਇਹ ਥਾਂ ਮੁਕਤਸਰ ਤੋਂ ਤ੍ਰੈ ਮੀਲ ਹੈ ਤੇ ਹੁਣ ਨਾਂਗੇ ਦੀ ਸਰਾਂ ਕਹਾਉਂਦੀ ਹੈ।

‡ਆਪ ਦਾ ਅਵਤਾਰ ਵੈਸਾਖ ਸ਼ੁਦੀ ੧ ਸੰਃ ੧੫੬੧ ਬਿਃ ਵਿਚ ਲਿਖਿਆ ਹੈ।

ਜਾਹਿੰ[1] ਬਰਖ ਦਿਨ ਮਹਿੰ ਸ਼੍ਰੀ ਜ੍ਵਾਲਾ*। ਪਰਸਿ ਕਾਂਗੜੇ ਹਰਖ ਬਿਸ਼ਾਲਾ ॥ ੧੨ ॥ ਲਹਿਣਾ ਸਭਿ ਮਹਿੰ ਮੁਖਿ ਹੈ ਜਾਈ। ਇਸ ਬਿਧਿ ਕਰਿਹੈ ਨੇਮ ਸਦਾਈ।ਏਕ ਸਿੱਖ ਸ਼੍ਰੀ ਨਾਨਕ ਕੇਰਾ। ਰਹਿ ਖਡੂਰ ਜਿਸ ਪ੍ਰੇਮ ਘਨੇਰਾ ॥ ੧੩ ॥ ਪਢੈ ਸਦੀਵ ਗੁਰੂ ਕੀ ਬਾਨੀ। ਸੇਵ ਆਨ[2] ਕੀ ਰਿਦੇ ਨ ਆਨੀ[3]। ਸ਼ਰਧਾ ਸ਼੍ਰੀ ਨਾਨਕ ਪਗ ਮਾਂਹੀ। ਪ੍ਰੇਮਾਨੰਦ ਰਹੈ ਨਿਤ ਤਾਂਹੀ ॥੧੪॥ ਏਕ ਦਿਵਸ ਮਹਿੰ ਇਕ ਮਨ ਹੋਈ। ਬਾਨੀ ਪਢੈ ਪ੍ਰੇਮ ਯੁਤ ਸੋਈ।ਸੁਨੇ ਸ਼ਬਦ ਸ਼੍ਰੀ ਲਹਿਣੇ ਜਬਿਹੀ। ਜਾਗਸੋ ਰਿਦੇ ਪ੍ਰੇਮ ਬਹੁ ਤਬਿਹੀ ॥੧੫॥ ਸਿੱਖ ਹਕਾਰਨੋ ਬੂਝਨੋ[4] ਤਾਂਕੋ। 'ਤੁਮ ਜੋ ਪਢਤਿ ਸ਼ਬਦ ਕਹੁ ਕਾਂਕੋ[5]'। ਸਿੱਖ ਕਹਸੋ 'ਗੁਰ ਨਾਨਕ ਮੇਰਾ। ਪੜ੍ਹੋਂ ਸ਼ਬਦ ਤਿਨ ਕੋ ਮੈਂ ਚੇਰਾ' ॥ ੧੬ ॥ ਦੋਹਰਾ ॥ ਤਬ ਲਹਿਣੇ ਮਨ ਮੈਂ ਗਿਲੀ–ਜਿਸਕੇ ਐਸੇ ਬੈਨ। ਗੁਰੂ ਕਰੋਂ ਤਾਂਕੋ ਅਬੈ, ਸੁਨਤਿ ਹੋਤਿ ਮਨ ਚੈਨ ॥ ੧੭ ॥ ਚੌਪਈ ॥ ਸੁਨਸੋ ਸ਼੍ਰਵਨ ਮਹਿੰ ਸੁਜਸੁ ਅਗਾਰੇ। ਸ਼੍ਰੀ ਨਾਨਕ ਹੈਂ ਗਜ਼ਾਨ ਉਦਾਰੇ। ਹਮਰੇ ਗ੍ਰਾਮ ਪ੍ਰਵਿਰਤ ਨ ਆਹੀ। ਦਰਸ਼ਨ ਪਰਸ ਨ ਕੋ ਤਿਨ ਜਾਹੀ ॥ ੧੮ ॥ ਔਰ ਨ ਕਿਸਕੀ ਸੰਗਤਿ ਹੋਈ। ਜਾਂਤੇ ਪਿਖਉਂ ਜਾਇ ਗੁਰ ਸੋਈ। ਸੁਨਸੋ ਸ਼ਬਦ ਇਨ ਸਿਖ ਜੁ ਬਖਾਨਸੋ। ਦਰਸ ਕਰੋਂ ਮਨ ਬਹੁਰ ਲੁਭਾਨਸੋ ॥ ੧੯॥ ਦੋਹਰਾ ॥ ਜ੍ਵਾਲਾ ਪਰਸਨ ਕੋ ਸਮੈਂ ਆਯੋ ਅਬਹੀ ਨੇਰ।ਤਿਹ ਮਗ ਸਭਿ ਨਰ ਲੈ ਚਲੋਂ ਲੇਵੋਂ ਦਰਸ਼ਨ ਹੇਰਿ–॥੨੦॥ ਤਬਿ ਤਿੰਹ ਸਿਖ ਕੇ ਪਾਸ ਤੇ[6] ਸ਼ਬਦ ਕੰਠ ਕਰਿ ਲੀਨ। ਨਿਤਪ੍ਰਤਿ ਪਢਿਹੀ ਪ੍ਰੇਮ ਕਰਿ ਉਪਜੇ ਭਾਉ[7] ਨਵੀਨ ॥ ੨੧ ॥ ਚੌਪਈ॥ ਮਿਲਿਨੇ ਕੀ ਅਭਿਲਾਖਾ ਐਸੇ। ਮਧੁਕਰ[8] ਖੋਜਤਿ ਪੁਸ਼ਕਰ[9] ਜੈਸੇ। ਜਿਉਂ ਮ੍ਰਿਗ ਪਯਾਸੋ ਜਲ ਕੋ ਚਾਹੈ।ਜਿਉਂ ਚਾਤ੍ਰਿਕ[10] ਇਕ ਬੂੰਦ ਬਿਨਾਹੈ[11] ॥੨੨॥ ਦੇਵੀ ਪਰਸਨ ਦਿਨ ਪੁਨ ਆਯੋ। ਸਭਿਨਿ ਲਿਜਾਵਨ ਮਨ ਠਹਿਰਾਯੋ। ਅਧਿਕ ਭਏ ਨਰ ਲਹਿਣੇ ਸੰਗਾ। ਗਮਨੇ ਜ੍ਵਾਲਾ ਸਹਿਤ ਉਮੰਗਾ॥

[1]ਜਾਂਦੇ ਹੁੰਦੇਸਨ।[2]ਹੋਰ।[3]ਨਹੀਂ ਸੀ ਲਿਆਂਵਦਾ।[4]ਬੁਲਾਇਆ ਤੇ ਪੁੱਛਿਆ।[5]ਕਿਸ ਦਾ ਹੈ।[6]ਕੋਲੋਂ।
[7]ਪ੍ਰੇਮ। [8]ਭੌਰਾ। [9]ਫੁੱਲ। [10]ਪਪੀਹਾ। [11]ਇਕ ਬੂੰਦ ਲਈ ਬੇਨਤੀ ਕਰਦਾ ਹੈ, (ਅ) (ਜਿਵੇਂ) ਇਕ ਬੂੰਦ ਬਿਨਾ ਦੇਵੇ (ਭਾਵ ਵਜਾਕੁਲ)।

*ਜਵਾਲਾ ਜੀ ਨਾਮੇ ਟਿਕਾਣਾ ਕਾਂਗੜੇ ਦੇ ਜ਼ਿਲੇ ਵਿਚ ਹੈ, ਜਿੱਥੋਂ ਕੁਦਰਤੀ ਲਾਟ ਨਿਕਲਕੇ ਬਲਦੀ ਹੈ ਤੇ ਹਿੰਦੂ ਦੇਵੀ ਸਮਝਕੇ ਪੂਜਦੇ ਹਨ। ਮਹਾਰਾਜਾ ਰਣਜੀਤ ਸਿੰਘ ਦਾ ਬਣਵਾਇਆ ਗੁਰਦੁਆਰਾ ਦੇਵੀ ਦੇ ਭੌਣ ਦੇ ਨਾਲ ਵਾਰ ਏਥੇ ਹੈ, ਜੋ ਸਿੱਖੀ ਪ੍ਰਚਾਰ ਨਮਿੱਤ ਰਚਿਆ ਗਿਆ ਸੀ, ਪਰ ਹੁਣ ਪ੍ਰਚਾਰ ਕੋਈ ਨਹੀਂ ਹੋ ਰਿਹਾ।

੨੩ ॥ ਸਰਬ ਸੰਗ ਸੋਂ ਕਹਜੋ ਸੁਨਾਈ। 'ਅਪਰ ਪੰਥ[1] ਚਲਿਕੈ ਅਬ ਜਾਈਂ। ਸ਼੍ਰੀ ਗੁਰ ਨਾਨਕ ਪੁਰਖ ਮਹਾਨ। ਤਿਹ ਕੋ ਦਰਸ਼ ਕਰਹੁ ਮਤਿਵਾਨਾ[2] ! ॥੨੪॥ ਇਹ ਮਗ ਜਾਵਨ ਫਲ ਸੁ ਬਿਸ਼ਾਲੇ। ਦੈ ਕੋ ਦਰਸ਼ਨ ਹੋਇਂ ਸੁਖਾਲੇ'।ਇਉਂ ਸੁਨਿ ਨਰ ਬਹੁ ਸੰਗ ਸਿਧਾਰੇ। ਕਹੈਂ ਕਿ 'ਚਲਹੁ ਸੁ ਲੇਹੁ ਨਿਹਾਰੇ'॥੨੫॥ਬਹੁਤ ਭੀਰ ਨਿਜ ਲੇਕਰਿ ਸੰਗਾ। ਗਮਨਜੋ ਲਹਿਣਾ ਭਾਗ ਉਤੰਗਾ[3]। ਕ੍ਰਮ ਕ੍ਰਮ ਸਗਰੋ ਮਾਰਗ ਛੋਰੀ[4]। ਪਹੁੰਚੇ ਪੁਰਿ ਕਰਤਾਰਪਿ ਠੌਰੀ ॥ ੨੬ ॥ ਵਹਿਰ ਤਿਸ਼ਟ ਇਕ ਮਨੁਜ ਬੁਝੇਰਾ[5]। ਇਹ ਜੋ ਗ੍ਰਾਮ ਅਹੈ ਕਿਸ ਕੇਰਾ?'।ਕਹੈ ਸੁ ਨਰ'ਜਗ ਗੁਰ ਗਤਿਦਾਈ।ਸ਼੍ਰੀ ਨਾਨਕ ਜੋ ਤਪਾ ਕਹਾਈ ॥੨੭॥ ਬਹੁ ਨਰ ਦੂਰ ਦੇਸ਼ ਤੇ ਆਵਹਿਂ। ਦਰਸ ਕਰਹਿ ਨਿਜ ਇੱਛ ਪੁਜਾਵਹਿਂ। ਨਿਜ ਉਪਦੇਸ਼ਜੋ ਜਗ ਮਹਿਂ ਨਾਮੂ। ਤਿਨ ਕੋ ਜਾਨਿ ਲੇਹੁ ਇਹੁ ਗ੍ਰਾਮੂ' ॥੨੮॥ਸੁਨਿ ਲਹਿਣੇ ਕੈ ਸੰਗੀ ਕਹਿਹੀਂ।'ਜਿਸਕੇ ਸ਼ਬਦ ਪਢਤਿ ਤੂੰ ਰਹਿਹੀਂ। ਦਰਸ਼ਨ ਨਿਤਪ੍ਰਤਿ ਰਿਦੇ ਚਹਿਤ ਹੈਂ। ਸੋ ਸ਼੍ਰੀ ਨਾਨਕ ਇਹਾਂ ਬਸਤਿ ਹੈਂ' ॥ ੨੯ ॥ ਸੁਨਿ ਹਰਖਜੋ ਨਹਿ ਅੰਗ ਸਮਾਵਹਿ। ਜਿਉਂ ਕਿਰਪਨ ਕੋ[6] ਧਨ ਬਹੁ ਪਾਵਹਿ। ਭਯੋ ਠਾਂਢਿ ਨਿਜ ਸਾਥ ਅਗਾਰੀ। ਸਭਿਹਿਨਿ ਸੋਂ ਅਸ ਗਿਰਾ ਉਚਾਰੀ ॥ ੩੦ ॥ ਦੋਹਰਾ ॥ 'ਠਹਿਰੋ ਇਹ ਠਾਂ ਤੁਮ ਸਭੈ,ਹੌਂ ਦਰਸ਼ਨ ਕਰਿ ਆਇ। ਬਹੁਰੋ ਡੇਰਾ ਕਰੈਂ ਮਿਲਿ ਕਿਧੌਂ ਅਗਾਰੀ ਜਾਇਂ' ॥ ੩੧ ॥ ਚੌਪਈ ॥ ਅਸ ਕਹਿ ਗ੍ਰਾਮ ਸਾਮੁਹੇ ਗਮਨੈਂ।ਮਨ ਮੈਂ ਗੁਨੀ ਗੁਰੂ ਗੁਨ ਭਵਨੈਂ[7]।–ਸੇਵਕ ਹਮਰਾ ਆਵਤਿ ਸੋਈ। ਮੋਹਿ ਰਾਜ ਕਾ ਧਨੀ ਜੁ ਹੋਈ[8]–॥ ੩੨॥ ਨਿਜ ਆਸਨ ਤਜਿ ਕਰਿ ਤਬਿ ਆਏ। ਵਹਿਰ ਗ੍ਰਾਮ ਠਾਂਢੇ ਇਕ ਥਾਂਏ। ਮਿਲੇ ਸਰਬ ਤੇ ਹੋਇ ਨਿਆਰੇ* [9]। ਸ਼੍ਰੀ ਨਾਨਕ ਲਹਿਣੇ ਨਿਜ ਪਯਾਰੇ[10] ॥ ੩੩ ॥ ਦੋਹਰਾ ॥ ਅਵਲੋਕਤਿ ਬੋਲਜੋ ਤਬੈ 'ਸ਼੍ਰੀ ਨਾਨਕ ਗੁਨ ਖਾਨਿ। ਤਿਨ ਦਰਸ਼ਨ ਕੀ ਚਾਹਿ ਮੁਝ ਅਹੈਂ ਸੁ ਕੌਨੇ ਥਾਨ?' ॥੩੪॥ ਚੌਪਈ ॥ ਸ਼੍ਰੀ ਪ੍ਰਭੂ[11] ਸੁਨਿ ਕੈ ਬੈਨ ਉਚਾਰੇ। 'ਆਵਹੁ ਤੁਮ ਹਮਰੇ ਸੰਗਾਰੇ। ਸ਼੍ਰੀ ਨਾਨਕ ਕੋ ਦੇਉਂ ਦਿਖਾਏ। ਜਿਹ ਕੋ ਤੂੰ

[1]ਹੋਰ ਰਾਹ। [2]ਹੇ ਮਤਿਵਾਨੋ ! [3]ਉੱਚੇ ਭਾਗਾਂ ਵਾਲਾ। [4]ਲੰਘੇ। [5]ਖੜੋਕੇ ਇਕ ਮਨੁਸ਼ਜ ਤੋਂ ਪੁੱਛਿਆ। [6]ਕੋਈ। [7]ਪਿੰਡ ਵਲ ਮੁਖ ਕਰਕੇ ਚਲੇ (ਸ਼੍ਰੀ ਲਹਿਣਾ ਜੀ)। [8](ਓਧਰ) ਗੁਣਾਂ ਦੇ ਘਰ (ਗੁਰੂ ਨਾਨਕ ਜੀ) ਨੇ ਮਨ ਵਿਚ ਵਿਚਾਰਿਆ। [9]ਆਲਕ ਜੋ ਹੋਵੇਗਾ। [10]ਗੁਰੂ ਨਾਨਕ ਜੀ ਆਪਣੇ ਪਿਆਰੇ ਲਹਿਣੇ ਜੀ ਨੂੰ (ਮਿਲੇ)। [11]ਭਾਵ ਗੁਰੂ ਨਾਨਕ ਜੀ ਨੇ।

*ਪਾ:–ਮਿਲੇ ਸਰਬ ਨਰ ਤੇ ਹੁਇ ਨਯਾਰੇ।

ਬੁਝਤਿ ਹਿਤ ਲਾਏ[1] ॥ ੩੫ ॥ ਅਸ ਕਹਿ ਸ਼੍ਰੀ ਗੁਰ ਚਲੇ ਅਗਾਰੀ। ਇਹ ਬਾਜਨਿ[2] ਪਰ ਜਾਇ ਪਿਛਾਰੀ। ਪਹੁੰਚੇ ਜਬਿ ਸਮੀਪ ਧੂਮਸਾਲ।ਬੋਲੇ ਠਾਂਢੇ ਹੋਇ ਕ੍ਰਿਪਾਲਾ ॥ ੩੬ ॥ 'ਬੜ੍ਹਵਾ[3] ਪਰ ਤੇ ਅਬ ਉਤਰੀਜੈ। ਇਸ ਕਾਸ਼ਟ ਕੇ ਸੰਗ[4] ਬਧੀਜੈ। ਤੁਮਰੇ ਸਨਮੁਖ ਹੈ ਦਰ[5] ਜੋਊ। ਪ੍ਰਵਿਸ਼ਹੁ ਤਿਸ ਮਹਿੰ ਦਰਸ਼ਹੁ ਸੋਊ' ॥੩੭॥ ਦੋਹਰਾ ॥ ਇਸ ਪ੍ਰਕਾਰ ਮ੍ਰਿਦੁ ਬਚਨ ਕਹਿ ਤਹਿੰ ਤੇ ਆਗੇ ਜਾਇ। ਲਘੁ ਦਰ[6] ਧੂਮਸਾਲਾ ਦੁਤਿਯ ਪ੍ਰਵਿਸ਼ੇ ਗੁਰ ਗਤਿਦਾਇ ॥ ੩੮ ॥ ਚੌਪਈ ॥ ਅੰਤਰ ਜਾਇ ਸਿੰਘਾਸਨ[7] ਬੈਸੇ। ਧਰਨੋ ਸ਼ਰੀਰ ਸ਼ਾਂਤਿ ਰਸ ਜੈਸੇ। ਬਾਂਧਿ ਤੁਰੰਗਨਿ[8] ਲਹਿਣਾ ਗਯੋ। ਸ਼੍ਰੀ ਨਾਨਕ ਕੋ ਦੇਖਤਿ ਭਯੋ ॥ ੩੯ ॥ 'ਸ਼ਰਨ ਸ਼ਰਨ' ਕਹਿ ਬੰਦਨ ਕੀਨੀ। ਅਤਿ ਸ਼ਰਧਾ ਮਹਿੰ ਮਤਿ ਜਿਹ ਭੀਨੀ। ਬੈਠਿ ਪਛਾਨਜੋ–ਹੈ ਇਹ ਸੋਈ। ਪੰਚ[9] ਬਤਾਵਤਿ ਆਵਤਿ ਜੋਈ–॥ ੪੦ ॥ ਅਚਰਜ ਗੁਨਿਕੈ[10] ਭਯੋ ਹਰਾਨਾ। ਔਗੁਨ ਬਡੋ ਆਪ ਤੇ ਜਾਨਾ। ਰਿਦੇ ਬਿਸੂਰਤਿ[11]–ਜੋ ਹਉਂ ਜਾਨਤਿ। ਉਤਰ ਤੁਰੰਗਨਿ ਬੰਦਨ ਠਾਨਤਿ[12]–॥੪੧॥ਦੋਹਰਾ॥ਭੀਤਭਯੋ[13],ਬਿਸਮਾਦਿਓ,ਨਹਿੰ ਬੋਲੈ ਕਛੁਬੈਨ। –ਬਡੀ ਭੂਲ ਮੋਤੇ ਭਈ–ਰਹਜੋ ਨੀਚ[14] ਕਰਿ ਨੈਨ॥ ੪੨ ॥ ਚੌਪਈ ॥–ਹੌਂ ਬਾਜਨਿ ਪਰ ਚਢਜੋ ਕੁਭਾਗਾ। ਪਗ ਸੋਂ ਚਲਿ ਆਏ[15] ਮੁਰਿ ਆਗਾ। ਇਹ ਬਡ ਗੁਨਹਿੰ[16] ਛਿਮਹਿੰ ਕਿਵ[17] ਮੇਰਾ–।ਇਸ ਬਿਧਿ ਸੋਚਤਿ ਭਯੋ ਘਨੇਰਾ ॥ ੪੩ ॥ ਸ਼੍ਰੀ ਨਾਨਕ ਸਭਿ ਮਨ ਕੀ ਜਾਨੀ। ਕ੍ਰਿਪਾ ਨਿਧਾਨ ਕਹੀ ਮ੍ਰਿਦੁ ਬਾਨੀ।'ਪੁਰਖਾ ! ਕੁਸ਼ਲ[18] ਤੁਮਾਰੈ ਅਹੈ?'।ਸੁਨਤਿ ਸ਼ੋਨ ਲਹਿਣੇ ਬਚਕਹੇ ॥੪੪॥'ਤੁਮ ਦਰਸ਼ਨ ਤੇ ਪਰਮ ਅਨੰਦਾ। ਪ੍ਰਾਪਤਿ ਭਯੋ ਮੋਹਿ ਸੁਖਕੰਦਾ!'। ਬੋਖ ਭਗਤ ਦੇਵੀ ਕੋ ਸਭਿਹੀ। ਕਰਿ ਬਿਚਾਰ ਕੋ ਤਜਾਗਜੋ ਤਬਿਹੀ ॥੪੫॥

ਪਗ ਸੋਂ ਘੁੰਗਰੂ ਬਾਂਧੇ ਜੋਊ।ਤੋਰਿ ਦਿਯੇ ਤੁਰਨ ਤਬਿ ਸੋਊ।ਉਰਤੇ ਆਸ਼ਾ ਅਪਰ ਬਿਡਾਰੀ[19]। ਹੋਇ ਰਹਜੋ ਗੁਰ ਚਰਨ ਅਧਾਰੀ[20] ॥ ੪੬ ॥ ਦੋਹਰਾ ॥ ਉਰ ਮਹਿੰ ਕਰਤਿ ਬਿਚਾਰ ਪੁਨ–ਅੰਤਰਜਾਮੀ ਜੋਯ[21]। ਬਿਦਾ ਕਰਹਿੰ ਮੁਝ ਸਦਨਕੋ, ਆਪੇ ਆਇਸੁ ਦੇਯ[22] ॥੪੭॥ ਚੌਪਈ ॥ ਉਰ ਮਹਿੰ ਧਰਿਕੈ

---

[1]ਪੁਛਦਾ ਹੈਂ ਪ੍ਰੇਮ ਕਰਕੇ। [2]ਘੋੜੀ। [3]ਲੱਕੜੀ ਨਾਲ। [4]ਦਰਵੱਜਾ। [5]ਛੋਟਾ ਦਰਵੱਜਾ। [6]ਗੱਦੀ ਉੱਤੇ। [7]ਰਾਹ। [8]ਸਮਝਕੇ। [9]ਝੁਰਦਾ ਹੈ। [10]ਮੱਥਾ ਟੇਕਦਾ। [11]ਡਰ ਗਿਆ (ਅ) ਕੰਧ (ਭਾਵ ਬੁੱਤ) ਹੋ ਗਿਆ। [12]ਨੀਵੇਂ। [13](ਭਾਵ ਗੁਰੂ ਜੀ) ਟੁਰਦੇ ਆਏ। [14]ਪਾਧ। [15]ਕਿਵੇਂ। [16]ਸੁਖਸਾਂਦ। [17]ਦੂਰ ਕੀਤੀ। [18]ਆਸਰੇ। [19]ਜੋ ਕਦੇ। [20]ਆਪੇ ਆਗਜਾ ਦੇਕੇ।

ਭਾਉ ਘਨੇਰੋ। ਪੁਨ ਆਵੋਂ ਮੈ ਦਰਸ਼ਨ ਹੇਰੋਂ--। ਰਿਦੈ ਮਨੋਰਥ ਜਬਹਿ ਉਠਾਨਾ। ਗੁਨਖਾਨੀ ਤਬਿ ਬਚਨ ਬਖਾਨਾ॥੪੮॥ 'ਪੂਰਖਾ! ਜਾਨੋ ਜਿਹ ਥਲਮਾਂਹੀ॥ਬੇਖ ਉਤਾਰਨੋ,ਜਾਹੁ ਕਿ ਨਾਂਹੀ[1]?'। 'ਸੁਨਹੁ ਪ੍ਰਭੂ ਮਧੁ[2] ਟੋਰਨ[a] ਹੇਤਾ॥ਕੋਇ ਜਿ ਗਮਨਨੋ ਛੋਰਿ ਨਿਕੇਤਾ[b]॥੪੯॥ਤਿਹ ਕੈ ਮਗ ਮਹਿਂ ਅੰਮ੍ਰਿਤ ਪਾਈ। ਸੋ ਨਰ ਕਿਉਂ ਮਧੁ ਟੋਰਨ* ਜਾਈ'। ਮੁਸਕਤਿ[4] ਬੂਝਨੋ ਪ੍ਰਭੂ ਬਹੋਰੀ। 'ਪੁਰਖਾ ਸਦਨ ਅਹੈਂ ਕਿਸ ਠੌਰੀ ?॥ ੫੦॥ ਕਉਨ ਨਾਮ ਨਿਜ ਦੇਹਿ ਬਤਾਈ ?'। ਸੁਨਿ ਬੋਲਨੋ ਲਹਿਨਾ ਸੁਖ ਪਾਈ। 'ਹੇ ਸਤਿਗੁਰ! ਤੁਮ ਬਖਸ਼ਨ ਹਾਰੇ। ਗ੍ਰਾਮ ਖਡੂਰ ਨਿਕੇਤ ਹਮਾਰੇ॥੫੧॥ਲਹਿਨਾ ਨਾਮ ਕਹਿਤ ਹੈਂ ਮੇਰਾ। ਸੁਨਨੋ ਸੁਜਸ ਮੈਂ ਰਾਵਰ ਕੇਰਾ। ਬਹੁਤ ਦਿਵਸ ਕੀ ਦਰਸ਼ਨ ਚਾਹੀ। ਮਨ ਅਬਿ ਕਰਖ ਬੋਲਿ ਲਿਯ ਪਾਹੀ[6]॥੫੨॥ਅਹੈ ਸੁਗੰਧਿ ਕੀਰਤੀ ਪਾਵਨ'।ਹ੍ਵੈ ਆਯੋ ਮੈਂ ਕੋਰ ਲੁਭਾਵਨ'।ਸ਼੍ਰੀਗੁਰ ਕਹਿਂ'ਲਹਿਨੇ! ਤੈਂ ਲਹਿਨਾ ਸੁਨਿ ਪੁਰਖਾ! ਹਮ ਨੈ ਹੈ ਦੇਨਾ॥੫੩॥ ਦੋਹਰਾ॥ ਅਬਿ ਜਾਵਹੁ,ਪੁਨ ਆਈਐ ਹ੍ਵੈ ਕੈ ਅਪਨੇ ਧਾਮ'। ਸੁਨਿ ਲਹਿਨਾ ਹਰਖਨੋ ਰਿਦੇ ਜਿਉਂ ਆਮੀ ਖ੍ਵੈ ਆਮ[c]

---

[1]ਕਿਉਂ ਨਹੀਂ ਜਾਂਦੇ। [2]ਸ਼ਹਤ। [a]ਟੋਲਣ। [b]ਘਰ ਛੱਡਕੇ। [4]ਮੁਸਕ੍ਰਾਕੇ। [6]ਖਿੱਚਕੇ ਸੱਦ ਲਿਆ ਜੋ ਕੋਲ। [c]ਆਪ ਦਾ ਪਵਿੱਤ੍ਰ ਯਸ਼ ਸੁਗੰਧੀ ਹੈ। [c]ਜਿਵੇਂ ਅੰਬ ਦੇ ਪ੍ਰੇਮੀ ਨੂੰ ਅੰਬ ਖਾਣ ਨੂੰ ਮਿਲ ਜਾਵੇ। (ਅ) ਸੰਸਕ੍ਰਿਤ ਆਮਜ=ਰੋਗ। ਜਿਵੇਂ ਰੋਗੀ ਦਾ ਰੋਗ ਦੂਰ ਹੋ ਜਾਵੇ। ਚਾਹੇ ਇਹ ਦ੍ਰਿਸ਼ਟਾਂਤ ਮਾੜਾ ਹੋਵੇ ਪਰ ਤਦ ਬੀ ਪ੍ਰੇਮੀ ਹਿਰਦੇ ਨੂੰ ਇਹ ਅਰਥ ਕਰਨਾ ਯੋਗ ਨਹੀਂ ਜਾਪਦਾ, ਗੁਰੂ ਅੰਗਦ ਜਿਸ ਦਾ 'ਦੇਣਾ' ਗੁਰੂ ਨਾਨਕ ਦੇਵ ਜੀ ਦਸਦੇ ਹਨ, ਕਦੇ ਰੋਗੀ ਨਹੀਂ ਕਹੇ ਜਾ ਸਕਦੇ। ਓਹ ਪੂਰਨ ਅਵਤਾਰ, ਦਰਗਾਹਾਂ ਦੇ ਉੱਚੇ ਸੁੱਚੇ ਰਤਨ, ਰੋਗਾਂ ਦੇ ਨਾਸ਼ ਕਰਨ ਵਾਲੇ, ਪੂਰਨ ਅਵਤਾਰ ਦੀ ਸ਼ਾਨ ਵਿਚ ਐਸਾ ਵਾਕ ਕੌਣ ਕਹਿ ਸਕਦਾ ਹੈ। ਗੁਰੂ ਨਾਨਕ ਗੁਰੂ ਅੰਗਦ ਪੂਰਨ ਗੁਰ ਅਵਤਾਰ ਹਨ। ਗੁਰੂ ਨਾਨਕ ਦੇਵ ਜੀ ਨੇ 'ਪੂਰਨ ਗੁਰੂ ਦਾ ਆਦਰਸ਼' ਜਗਤ ਨੂੰ ਦੱਸਣਾ ਹੈ, ਗੁਰੂ ਅੰਗਦ ਜੀ ਨੇ 'ਪੂਰਨ ਸਿੱਖ ਦਾ ਆਦਰਸ਼' ਜਗਤ ਨੂੰ ਦੱਸਕੇ ਫੇਰ ਗੁਰੂ ਆਦਰਸ਼ ਦੱਸਣਾ ਹੈ। ਇਸ ਲਈ ਗੁਰੂ ਅੰਗਦ ਜੀ ਨੂੰ ਵਿਛੋੜੇ ਵਿਚ ਰੱਖਿਆ ਗਿਆ ਸੀ ਕਿ ਸਿੱਖ ਦਾ ਪੂਰਾ ਨਾਟ ਤਾਂ ਹੀ ਹੋ ਸਕਦਾ ਹੈ ਜੇ ਉਹ ਦੇਖਣ ਵਾਲਿਆਂ ਦੇ ਦੁਆਲੇ ਹਨੇਰੇ ਛਾਏ ਦੇ ਸਾਹਮਣੇ ਸਿਖੀ ਦਾ ਕਰਤੱਵ ਕਰਨ। ਹਨੇਰਾ ਉਹਨਾਂ ਪਰ ਨਹੀਂ ਸੀ, ਜਿਵੇਂ ਕਿਸੇ ਮਨੁੱਖ ਦੀ ਤਸਵੀਰ ਦੇ ਪਿਛੇ ਜ਼ਮੀਨ ਅਸਮਾਨ ਜੰਗਲ ਦੀ ਪਿੱਠ (back ground) ਹੁੰਦੀ ਹੈ, ਤਿਵੇਂ। ਜਿਵੇਂ ਸਿਨੇਮਾ (Cinema) ਦੀਆਂ ਮੂਰਤਾਂ ਲਈ ਦੇਖਣ ਵਾਲਿਆਂ ਦੇ ਦੁਆਲੇ ਹਨੇਰੇ ਦੀ ਲੋੜ ਹੈ। ਹੋਰ ਗੁਰੂ ਅੰਗਦ ਓਹੋ ਗੁਰੂ ਨਾਨਕ ਹੈ, ਸਦਾ ਤੋਂ ਅਰੋਗ, ਹਰ ਹਾਲ ਅਰੋਗ, ਸਦਾ ਤੋਂ ਪ੍ਰਕਾਸ਼ ਸਰੂਪ, ਸਦਾ ਤੋਂ ਗੋਬਿੰਦ ਰੂਪ।

†ਪਾ:—ਮਗ ਛੋਰਨ, ਮਗ ਟੋਰਨ।

॥ ੫੪ ॥ ਚੌਪਈ ॥– ਹੈਂ ਸ਼੍ਰੀ ਨਾਨਕ ਅੰਤਰਜਾਮੀ । ਮੈਂ ਚਿਤਵੀ ਚਿਤ ਜਾਨੀ ਸ੍ਵਾਮੀ–। ਆਇਸੁ ਸਿਰ ਧਰਿ ਕਲੁਖਨਿਕੰਦਨ[1] । ਹਾਥ ਬੰਦਿ ਪਦ ਕੀਨੀ ਬੰਦਨ ॥੫੫॥ ਹੋਇ ਬਿਦਾ ਸ਼੍ਰੀ ਗੁਰ ਤੇ ਆਵਾ । ਮਿਲ ਸੰਗਤ ਸੋਂ ਵਾਕ ਅਲਾਵਾ‘ਸਭਿ ਸੋਂ ਰਾਮ ਰਾਮ ਹੈ ਮੇਰੀ । ਮਨ ਇੱਛਾ ਘਰ ਮੁਰਨੇ ਕੇਰੀ’॥੫੬॥ਬਿਸਮਾਏ ਸਾਥੀ ਸੁਨਿ ਬੈਨਾ । ਕਹਿਨ ਲਗੇ‘ਕਿਉਂ ਜਾਵਹੁ ਐਨਾ?।ਨਹੀਂ ਚਲਤਿ ਅਬ ਜ੍ਵਾਲਾਕੌਨਾ?। ਅਹੈ ਸੰਗ ਕੋ ਮਾਲਕ ਕੌਨਾ?’ ॥੫੭॥ ਦੋਹਰਾ ॥ ਸੁਨਿ ਲਹਿਣਾ ਪੁਨ ਬੋਲਿਓ ‘ਜਿਸ ਹਿਤ ਜ੍ਵਾਲਾ ਜਾਇਂ । ਸੋ ਕਾਰਜ ਪੂਰਨ ਭਯੋ ਸ਼ਾਂਤਿ ਭਈ ਚਿਤ ਆਇ’ ॥ ੫੮ ॥ ਚੌਪਈ ॥ ਪੁਨ ਸੰਗੀ ਬੂਝਤਿ ਹਿਤ ਪਾਏ।‘ਤੁਮ ਕੋ ਸ਼ਾਂਤਿ ਭਈ ਇਹ ਥਾਏ।ਮਾਨਵ ਸਰਬ ਸੰਗ ਜੋ ਆਏ। ਕੌਨ ਹਾਲ ਇਨ ਦੇਹੁ ਬਤਾਏ’ ?॥੫੯॥ ਲਹਿਣਾ ਕਹਿ ‘ਅਬ ਜ੍ਵਾਲਾ ਜਾਵਹੁ । ਭੌਨ ਪਰਸ ਕਰਿ ਇਹ ਥਲ ਆਵਹੁ।ਮਨੋ ਕਾਮਨਾਂ ਨਿਜ ਨਿਜ ਧਾਰੀ । ਦਰਸਹੁ ਸਤਿਗੁਰ ਦਰਸ ਦੁਖਾਰੀ[2]* ॥੬੦॥ ਕ੍ਰਿਪਾ-ਨਿਧਾਨ ਕ੍ਰਿਪਾ ਕਰਿ ਤਬਿਹੀ।ਆਸਾ ਤੁਮਰੀ ਪੂਰਹਿਂ ਸਭਿਹੀ’।ਇਉਂ ਕਹਿ ਬਿਦਾ ਕੀਨਿ ਤਿਨ ਸੰਗਾ।ਗਯੋ ਸੰਗ[3]ਜ੍ਵਾਲਾ ਸ ਉਮੰਗਾ॥੬੧॥ ਦੋਹਰਾ॥ਆਯੋ ‘ਆਪ ਖਡੂਰ ਮਹਿਂ ਕਿਹ ਸੋਂ ਬੋਲਿ ਨ ਬੈਨ। ਲਿਵ ਲਾਗੀ ਗੁਰ ਚਰਨ ਕੀ ਬਧੀ ਚਾਹਿ ਦਿਨ ਰੈਨ ॥੬੨॥ ਚੌਪਈ ॥ ਆਇ ਲੋਕ ਸਭਿ ਬੂਝਤਿ ਭਏ । ‘ਤੁਮ ਤਉ ਜ੍ਵਾਲਾ ਪਰਸਨ ਗਏ। ਕਿਉਂ ਮਾਰਗ ਤੇ ਹਟਿ ਕਰਿ ਆਏ?। ਨਿਜ ਥਿਰਥਾ ਸਭਿ ਦੇਹੁ ਬਤਾਏ?’॥੬੩॥ਲਹਿਣੇ ਕਹਯੋ‘ਨਅਬਿਕੋਗਯੋ। ਸੰਗ ਬਿਦਾ ਕਰਿ ਮੈਂ ਘਰ ਅਯੋ’ । ਸੁਨਿ ਲੋਕਿਨ ਇਉਂ ਤੁਸ਼ਨਿ ਕੀਨੰ । ਅਉਰ ਭੇਦ ਕੋਊ ਨਹਿਂ ਚੀਨੰ ॥੬੪॥ ਨਿਜ ਨਿਕੇਤ ਮਹਿਂ ਬੈਠਨੋ ਜਾਈ। ਕਿਸ ਕੇ ਸੰਗ ਨ ਕਛੂ ਅਲਾਈ । ਅਤਿਸ਼ੈ ਹਿਰਦੇ ਬਿਖੈ ਉਦਾਸੀ । ਏਕ ਨਿਸਾ ਨਿਜ ਬਸਨੋ ਅਵਾਸੀ ॥੬੫॥ ਦੋਹਰਾ ॥ ਤਰਫਤਿ ਭੀ ਭੁਨਸਾਰ ਪੁਨ ਉਠਿਕੀਨੋ ਅਸ ਕਾਮ।ਭਾਰ ਸਵਾ ਮਨ ਲੌਨ ਕੋ ਕਾਢਿ ਲੀਨ ਨਿਜ ਧਾਮ ॥ ੬੬ ॥ ਚੌਪਈ ॥ ਭਗਨੀ ਸੁਤ[4] ਆਵਾ ਛਿਨ ਤਾਂਹੀ । ਮਿਲਨੋ ਸੁ ਹੋਤ[5] ਕੀਨ ਮਨ ਮਾਂਹੀ । ਹਿਤ ਸੋਂ ਕਹਯੋ, ‘ਕਾਜ ਅਸ ਕੀਜੈ । ਮੁਰ ਸਿਰ† ਭਾਰ ਉਠਾਇ ਸੁ ਦੀਜੈ’ ॥ ੬੭ ॥ ਸੋ ਬੋਲਯੋ ‘ਮਾਤੁਲ ਜੀ, ਸੁਨੀਏ ! ।

[1]ਪਾਪਾਂ ਦੇ ਨਾਸ਼ ਕਰਤਾ ਜੀ ਦੀ । [2]ਦੁਖਾਂ ਦੇ ਵੈਰੀ ਦਾ । [3]ਭਾਵ ਸੰਗ ਦੇ ਸਾਰੇ ਆਦਮੀ। [4]ਭੈਣ ਦਾ ਪੁੱਤ੍ਰ, ਭਣੇਵਾਂ । [5]ਹਿਤ, ਪ੍ਰੇਮ । *ਪਾਃ–ਦਿਖਾਰੀ=ਦੇਖਣਾ । †ਪਾਃ–ਮੁਰਸੰਗ ।

ਬਹੁ ਮਾਨਵ ਤੁਮ ਆਇਸੁ ਮਨੀਏ[1]*। ਤਿਨਕੋ ਸਿਰ ਉਚਵਾਵਹੁ[2] ਭਾਰਾ। ਦੇਂ ਪਹੁੰਚਾਇ ਕਰਹੁ ਨਿਜ ਕਾਰਾ॥੬੮॥ਇਉਂ ਨ ਕਰਹੁ ਜੋ[3],ਮੁਝ ਸਿਰ ਦੀਜੈ। ਜਹਿਂ ਲੇ ਚਲੋ ਤਾਂਹਿ ਗਮਨੀਜੈ। ਨਿਜ ਸਿਰ ਪਰ ਨਹਿਂ ਭਾਰ ਉਚਾਵਹੁ। ਇਹ ਤੁਮ ਉਚਿਤ ਨਹੀਂ ਦੁਤਿ ਪਾਵਹੁ[4]॥੬੯॥ ਦੋਹਰਾ॥ ਕਹਿ ਲਹਿਣਾ[5]ਸੁਨਿ ਸ਼ੋਨ ਮਹਿਂ ਜਿ ਕੁਛ ਪਦਾਰਥ ਪਾਇਂ।ਸੋ ਲੇਵਹਿਂ ਝੁੰਕੈ ਨਹੀਂ ਕਿਧੌਂ ਦੇਇਂ ਕਿਸੁ ਜਾਇ॥੭੦॥ ਚੌਪਈ॥ ਸਮਝਹੁ ਇਸ ਬਿਧਿ ਰਿਦੇ ਮਝਾਰ।ਤੂਰਨ ਉਚਵਾਵਹੁ[6] ਸਿਰ ਭਾਰਾ[7]।ਇਉਂ ਕਹਿ ਲੀਨੋ ਸੀਸਉਠਾਈ। ਨਿਕਸਜੋ ਵਹਿਰ ਪਾਇ ਮਗ ਪਾਈ[8] ॥ ੭੧ ॥ ਅਪਰ ਨ ਕਿਸ ਢਿਗ ਭੇਦ ਬਖਾਨਾ। ਜਸਪਦ[9] ਪੁਰਿ ਕਰਤਾਰ ਪਯਾਨਾ[10]। ਕ੍ਰਮਕਰਿ ਤਹਾਂ ਪਹੁੰਚਜੋ ਜਾਈ। ਸ਼੍ਰੀ ਨਾਨਕ ਜਹਿਂ ਭੌਨ ਸੁਹਾਈ॥੭੨॥ਵਹਿਰ ਕਿਦਾਰ ਦੇਖਨੇ ਹੇਤਾ। ਗਏ ਹੁਤੇ ਬੇਦੀ ਕੁਲਕੇਤਾ। ਸਦਨ ਸੁਲਖਨੀ ਕੇ ਢਿਗ ਜਾਈ[11]। ਭਾਰ ਉਤਾਰਜੋ ਦੀਨ ਟਿਕਾਈ॥੭੩॥ਬੂਝਨ ਲਗਜੋ 'ਗੁਰੂ ਗੋਸਾਈਂ।ਕਿਤ ਦਿਸ਼ ਗਮਨੇ ਦੇਹੁ ਬਤਾਈ'। ਕਹੈ ਸੁਲਖਨੀ 'ਕੋ ਤੂੰ ਅਹਿਈ ?। ਕਿਉਂ ਬੂਝਤਿ,ਕਿਸ ਪੁਰਿਮਹਿ ਰਹਿਈ?॥੭੪॥ਭਾਰਬਿਖੈ ਕਜਾ ਆਨਜੋਤੋਹੀ[12]?। ਦੇਹੁ ਬਤਾਇ ਕਾਜ ਜੋ ਹੋਹੀ'। ਸੁਨਿਕੈ ਲਹਿਣੇ ਗਿਰਾ ਅਲਾਈ। 'ਭਾਰ ਲਵਣ ਕੋ ਹੈ ਇਹ ਮਾਈ !॥੭੫॥ਆਨਜੋ ਭੇਟ ਦੇਨਿ ਕੇ ਕਾਜੋ। ਕਰਿਹੌਂ[13] ਗੁਰੂ ਗਰੀਬਨਿਵਾਜੋ। ਰਾਖਹੁ ਇਹੁ ਨਿਕੇਤ ਕੇ ਮਾਂਹੀ। ਤਿਨਹਿਂ ਬਤਾਵੋ[14] ਜਾਵੋਂ ਪਾਹੀ[15] ॥੭੬॥ ਸੁਨਿਕੈ ਬਚਨ ਲਵਣਕੋ ਭਾਰਾ। ਰਖਿਵਾਯੋ ਨਿਜ ਸਦਨ ਮਝਾਰਾ। ਕਹਜੋ 'ਕਿਦਾਰ ਧਾਨ ਕੇ ਜਹਿਂਵਾ[16]।ਕਰਿਵਾਵਹਿਂ ਕ੍ਰਿਤ ਬੈਠੇ ਤਹਿਂਵਾ'॥੭੭॥ਤਬਿ ਗਮਨਜੋ ਜਿਤ ਦਿਸ਼ਾ ਬਤਾਏ। ਪਿਖਤਿ ਦੁਰਤੇ ਰਹਿ ਹੁਲਸਾਏ[17]।ਪਰਮਪ੍ਰੇਮ ਕਰਿਕੈ ਤਤਕਾਲਾ। ਪਰਜੋ ਪਾਇਂ ਪੰਕਜ ਧਰਿ ਭਾਲਾ ॥੭੮॥ 'ਨਿਤ ਆਵਹਿ ਚਿਤ ਸ਼੍ਰੀ ਜਗਨਾਥਾ'। ਅਸ ਕਹਿ ਧਰਜੋ ਸੀਸ ਪਰ ਹਾਥਾ।ਕ੍ਰਿਪਾਦ੍ਰਿਸ਼ਟਿ ਕੋ ਤਿਹ ਛਿਨ ਦੇਖੀ।ਸ਼ਰਧਾ ਉਪਜੀ ਰਿਦੇ

---

[1]ਆਗਜਾ ਮੰਨਦੇ ਹਨ। [2]ਚੁਕਵਾਵੋ। [3]ਜੇ ਐਉਂ ਨਹੀਂ ਕਰਨਾ ਤਾਂ। [4]ਸ਼ੋਭਾ ਨਹੀਂ ਪਾਉਂਦਾ। [5]ਚੁਕਾਵੋ। [6]ਪੈਰ ਚਾਸਤੇ ਪਾਯਾ। [7]ਛੇਤੀ। [8]ਗਿਆ। [9](ਲਹਿਣਾ ਜੀ ਨੇ) ਜਾਕੇ। [10]ਤੇਨੇ। [11](ਭੇਟਾ) ਕਰਾਂਗਾ (ਉਨ੍ਹਾਂ ਦੀ)। [12]ਦਾ (ਪਤਾ ਦਸੋ)। [13]ਪਾਸ ਜਾਵਾਂ। [14]ਖੇਤ ਚਾਵਲਾਂ ਦਾ ਜਿੱਚੇ ਹੈ। [15]ਪ੍ਰਸੰਨ ਹੋ ਰਹੇ। *ਸ਼੍ਰੀ ਜਗਤਾਰਕ ਲਹਿਣਾ ਜੀ ਖਡੂਰ ਵਿੱਚ ਚੰਗੇ ਸਰਦੇ ਪੁਜਦੇ ਵਾਲੇ ਸਨ, ਸਹੁਰਾ ਘਰ ਭੀ ਚੰਗੇ ਪਦਾਰਥ ਵਾਲਾ ਸੀ।

ਬਿਸ਼ੇਖੀ॥੭੯॥ ਅਪਨੋ ਤਨ ਮਨ ਜੋ ਸਰਬੰਸ਼ੋ। ਅਰਪਨੋ ਤ੍ਰੋਹਣ ਕੁਲ ਅਵ-ਤੰਸ਼ੋ। ਇਨ ਸੋਂ ਕਾਰਜ ਨਿਜ ਨਹਿੰ ਰਾਖਾ। ਗੁਰ ਅਨੁਸਾਰਿ ਬਧੀ ਅਭਿ-ਲਾਖਾ ॥ ੮੦ ॥ ਕਾਮ ਨ ਕ੍ਰੋਧ ਹੰਕਾਰ ਨ ਧਰਿਹੀ[1]। ਅਪਨੇ ਮਾਨਹਿੰ ਤਉ ਕਿਛੁ ਕਰਿਹੀਂ।ਜਾਨਹੋ ਸਭਿ ਕੁਛ ਸ਼੍ਰੀ ਗੁਰ ਕੇਰਾ। ਚਰਨ ਧਯਾਨ ਉਰ ਪ੍ਰੇਮ ਘਨੇਰਾ॥੮੧॥ ਸਭਿ ਸੇਵਕ ਤਹਿੰ ਕ੍ਰਿਤਕੋ ਕਰਿਹੀਂ। ਧਾਨ ਬਿਖੈ ਤੇ ਤ੍ਰਿਣਨ[2] ਨਿਕਰਿਹੀਂ । ਤਿਨਹਿੰ ਬਿਲੋਕਤਿ ਬੋਲਨੋ ਬੈਨਾ। 'ਇਕ ਰੈਬੀ ਮੁਝ ਦਿਹੁ ਗੁਨਐਨਾ!॥੮੨॥ ਦਾਸਨ ਸਾਥ ਕਰੋਂ ਕ੍ਰਿਤ ਏਹੀ। ਸਫਲੀ ਹ੍ਵੈ ਹੈ ਸਗਰੀ ਦੇਹੀ'। ਅਸ ਕਹਿ ਲਾਗਨੋ ਕਰਨ ਨਿੰਦਾਈ[3]। ਕਰਤਿ ਹੁਤੇ ਸੇਵਕ ਜਿਹ ਥਾਈਂ ॥੮੩॥ ਇਕ ਘਟਿਕਾ ਲਗ ਕੀਨੀ ਕਾਰਾ। ਪ੍ਰਭੁ ਬਿਲੋਕਿ ਕੈ ਬਚਨ ਉਚਾਰਾ। 'ਇਹ ਕ੍ਰਿਤ ਤੁਝ ਤੇ ਹੋਇ ਨ ਆਛੇ। ਧਾਨ ਉਖਾਰੈਂ[4] ਪਿਖਿ ਨਿਜ ਪਾਛੇ ॥ ੮੪ ॥ ਉਠਿ ਆਵਹੁ ਤੁਮ ਵਹਿਰ ਕਿਦਾਰਾ। ਅਪਰ ਬਤਾਵਹਿੰ ਕਰੀਏ ਕਾਰਾ । ਇਹ ਨਦੀਨ[5] ਕੋ ਬਾਂਧਹੁ ਭਾਰਾ । ਲੈ ਜਾਵਹੁ ਹਿਤ ਪਸੁਨਿ ਅਗਾਰਾ[6] ॥ ੮੫ ॥ ਲਹਿਣੇ ਆਇ ਵਹਿਰ ਤਤਕਾਲਾ । ਤ੍ਰਿਣ ਕੋ ਬਾਂਧਨੋ ਭਾਰ ਬਿਸਾਲਾ । ਪੰਕ ਨੀਰ[7] ਨੁਚਰਤਿ ਜਿਹ ਮਾਂਹੀ । ਲੀਨ ਉਠਾਇ ਸੀਸ ਪਰ ਤਾਂਹੀ ॥ ੮੬ ॥ ਜਾਮਾਂ ਗਰ ਬਹੁ ਮੋਲਾ ਪਹਿਰਨੋ । ਪੰਕ ਸੰਗ ਸਗਰੋ ਤਿਹ ਭਰਿਯੋ। ਨਹਿੰ ਸ਼ੰਕਾ ਕੁਝ ਰਿਦੇ ਬਿਚਾਰੀ। ਗਮਨਨੋ ਭੌਨ ਭਾਰ ਸਿਰ ਭਾਰੀ ॥ ੮੭ ॥ ਠਾਂਢੇ ਹੁਤੇ ਪਸੂ ਜਿਹ ਥਾਈਂ । ਤਿਨ ਆਗੇ ਤ੍ਰਿਣ ਦੀਨੇ ਪਾਈ। ਦੇਖਿ ਸੁਲਖਨੀ ਮਨ ਬਿਸਮਾਨੀ । ਅਦਭੁਤ ਗਤਿ ਕਿਛੁ ਜਾਇ ਨ ਜਾਨੀ ।੮੮। ਸੀਸ, ਬਦਨ, ਕਰ, ਪਗ, ਪਟ ਸਾਰੇ[8]। ਰਹਨੋ ਪੰਕ ਲਗ[9] ਦੇਖਿ ਬਿਚਾਰੇ।–ਇਸ ਕੋ ਭਯੋ ਅਨਾਦਰ ਭੂਰੀ। ਹਿਤਕਰਿ ਆਯੋ ਹੁਤੋ ਸੁ ਦੂਰੀ–॥੮੯॥ ਭਈ ਸੰਝ ਬੇਦੀ ਕੁਲ ਕੇਤਾ।ਆਏ ਦਾਸਨ ਯੁਕਤ ਨਿਕੇਤਾ। ਦੇਖਿ ਸੁਲਖਨੀ ਬਚਨ ਬਖਾਨੇ। 'ਕਰਹੁ ਨਿਰਾਦਰ ਮਨੁਜ ਮਹਾਨੇ ॥ ੯੦ ॥ ਉੱਤਮ ਪੁਰਖ ਆਜ ਜੋ ਆਯੋ। ਗਰ ਜਾਮਾ ਬਹੁ ਮੋਲ ਸੁਹਾਯੋ। ਤਿਹ ਸਿਰ ਪੰਕ ਭਰਨੋ ਬਹੁ ਭਾਰੂ। ਸੋ ਉਚਵਾਇ ਚੀਰ

---

[1]ਕਾਮ ਕ੍ਰੋਧ ਹੰਕਾਰ ਤਾਂ ਧਾਰਦੇ ਹੀ ਨਹੀਂ ਸਨ । [2]ਡੀਲਾ, ਵਾਧੂ ਘਾਹ । [3]ਗੋਡੀ, ਨਦੀਣਾ। [4](ਘਾਹ ਪੁੱਟਣ ਦੀ ਥਾਂ ਭੁਸਾਂ) ਧਾਨ ਪੁੱਟ ਘੱਤੇ ਹਨ। [5]ਪੁੱਟਿਆ ਹੋਯਾ ਘਾਹ। [6]ਪਸੂਆਂ ਵਾਸਤੇ ਘਰ ਨੂੰ। [7]ਚਿੱਕੜ ਵਾਲਾ ਪਾਣੀ। [8]ਸੀਸ, ਮੁੱਖ, ਹੱਥਾਂ, ਪੈਰਾਂ ਤੇ ਬਸਤ੍ਰਾਂ ਉਤੇ ਸਾਰੇ ਹੀ। [9]ਚਿੱਕੜ ਲੱਗਾ ਹੋਯਾ।

ਕਰਿ ਖ੍ਵਾਰੂ[1]' ॥ ੯੧ ॥ ਗੁਨਖਾਨੀ ਸੁਨਿ ਬੈਨ ਉਚਾਰੇ। 'ਨਹੀਂ ਪੰਕ ਸੰਗ ਭਰਿਓ ਭਾਰੇ। ਦੀਨ ਦੁਨੀ ਕਾ ਛਡ੍ਯੋ ਸੁ ਦੀਓ।ਅਪਰ ਨ ਇਹ ਸਮ ਜਗਮਹਿੰ ਬੀਓ ॥੯੨॥ ਪੰਕ ਜੌਨ ਤੁਮ ਕੋ ਦ੍ਰਿਸ਼ਟਾਵਾ।ਕੇਸਰ ਕੋ ਹਮਨੈ ਛਿਰਕਾਵਾ। ਅਬਿਤੁਮ ਦੇਖਿ,ਖਰੋ ਤੁਮਨੇਰੇ[2]।ਦੇਖੋ ਤੋ ਕੇਸਰਛਿਰਕੇਰੇ[3]'॥੯੩॥ ਗੁਰ ਕਹਿ 'ਦੇਖਸੋ?' ਕਹਿ[4] 'ਪ੍ਰਭੁ ਦੇਖਾ। ਤੁਮਰੀ ਗਤਿ ਤੁਮ ਲਖਹੁ ਅਲੇਖਾ'। 'ਭਵ ਸਾਗਰ ਦਾਰੁਨ[5] ਕੋ ਮਾਂਹੀ'। ਗੁਰ ਕਹਿ 'ਨਰ ਬਹ ਬੂਡਤਿ[6] ਜਾਂਹੀ ॥ ੯੪ ॥ ਬਹੁ ਨਰ ਕੋ* ਮਲਾਹ ਇਹ ਹੋਈ। ਪਾਰ ਕਰਹਿ ਭਵਸਾਗਰ ਜੋਈ'। ਤੁਸ਼ਨਿ ਭਈ ਸੁਲਖਨੀ ਸੁਨਿਕੈ। ਲਹਿਣਾ ਹਰਖਯੋ ਕਰੁਨਾ[7] ਗੁਨਿ ਕੈ ॥ ੯੫ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰਧੇ 'ਸ਼੍ਰੀ ਅੰਗਦ ਜੀ ਮਿਲਾਪ' ਪ੍ਰਸੰਗ ਬਰਨਨੰ ਨਾਮ ਸੈਂਤਾਲੀਸਮੋਂ ਅਧਯਾਯ ॥ ੪੭ ॥

੪੮. [ਸ਼ਾਰਦਾ ਮੰਗਲ। ਸ਼੍ਰੀ ਲਹਿਣਾ ਜੀ ਦਾ ਸੇਵਾ ਕਰਨਾ, ਪਜਾਰ, ਮਾਯਾ, ਸੰਗ ਤਾਰਨਾ, ਦੇਵਤਿਆਂ ਦੀ ਨਮਸਕਾਰ, ਅਯਾਲੀ, ਖਡੂਰ]

ਦੋਹਰਾ—ਸ਼੍ਰੀ ਸਰਸ੍ਵਤੀ ਨਾਮ ਸ਼ੁਭ ਮੂਲ ਸੁ ਕਵਿਤਾ ਬੇਲ।
ਫੂਲਨ ਫਲਨੋ ਲਲਿਤ ਬਹੁ ਉਕਤਿ ਜੁਗਤਿ ਲਖ ਮੇਲ ॥੧॥

ਮੂਲ=ਜੜ੍ਹ। ਲਲਿਤ=ਸੁੰਦਰ, ਮਨਮੋਹਨ, ਮਨਵਾਂਛਤ। [ਸੰਸ:, ਲਲਿਤ]।
ਉਕਤਿ=ਉਹ ਜੋ ਕਿਹਾ ਜਾਏ। ਕਵਿਤਾ ਵਿੱਚ ਕੋਈ ਹਾਲ ਜੋ ਕਿਸੇ ਲਾਵੈਨਤਾ ਨਾਲ ਕਿਹਾ ਜਾਏ। [ਸੰਸ:, ਉਕ੍ਤਿ]।
ਜੁਕਤ=ਜੁਗਤਿ, ਤਰਕੀਬ, ਤ੍ਰੀਕਾ (ਅ) ਹੰਸੀ, ਦਿਲ ਲਗੀ, ਮਖ਼ੌਲ। (ਏ) ਦਲੀਲ [ਸੰਸ:, ਯੁਕ੍ਤਿ] ਕਾਵ੍ਯ ਵਿਚ—ਕੋਈ ਗੱਲ ਜੋ ਕਿਸੇ ਕਟਾਖ੍ਯ ਨਾਲ ਕਹੀ ਜਾਏ ਜੁਗਤ ਹੈ। ਵ੍ਯੰਗ ਯਾ ਧ੍ਵਨੀ ਨਾਲ ਕਹੀ ਜਾਣ ਵਾਲੀ ਗੱਲ। ੨. ਇਕ ਅਲੰਕਾਰ ਦਾ ਨਾਮ ਹੈ ਜਿਸ ਵਿਚ ਅਪਣੇ ਮਰਮ ਨੂੰ ਛਿਪਾਉਣ ਵਾਸਤੇ ਕਿਸੇ ਕ੍ਰਿਯਾ ਯਾ ਬਚਨ ਆਦਿ ਯੁਕਤੀ ਨਾਲ ਦੂਸਰੇ ਨੂੰ ਕਿਸੇ ਹੋਰ ਗੱਲ ਤੋਂ ਟਾਲਕੇ ਠੱਗ ਲੈਂਦੇ ਹਨ।

ਅਰਥ—ਸ਼ੁਭ ਨਾਮ ਵਾਲੀ ਸ਼੍ਰੀ ਸਾਰਦਾ (ਮਾਨੋ ਇਕ) ਜੜ੍ਹ ਹੈ (ਜਿਸ ਤੋਂ) ਕਵਿਤਾ (ਰੂਪੀ) ਵੇਲ (ਫੁੱਟੀ ਹੈ, ਇਹ ਵੇਲ) ਉਕਤੀਆਂ ਤੇ ਜੁਗਤੀਆਂ ਦੇ ਲੱਖਾਂ ਮੇਲਾਂ (ਨਾਲ ਮਾਨੋਂ) ਬੜੀ ਸੁੰਦਰਤਾ ਨਾਲ ਫਲ ਤੇ ਫੁੱਲ ਰਹੀ ਹੈ।

---

[1]ਨਾਸ਼ ਕਰ ਦਿੱਤੇ ਕੱਪੜੇ। [2]ਤੁਸੀਂ ਦੇਖੋ ਤੁਹਾਡੇ ਪਾਸ (ਹੀ) ਖੜਾ ਹੈ। [3]ਛਿੜਕਿਆ ਹੈ। [4](ਸ਼੍ਰੀ ਸੁਲੱਖਣੀ ਜੀ ਨੇ) ਕਿਹਾ। [5]ਭਯਾਨਕ। [6]ਡੁਬਦੇ। [7]ਮੇਹਰ। *ਪਾ:—ਬਹੁਤਨ ਕੋ।

ਭਾਵ—ਸਰਸ੍ਵਤੀ ਕਵਿ ਜੀ ਨੇ ਇਥੇ ਕਵਿਤਾ ਦੀ ਜੜ੍ਹ ਦੱਸੀ ਹੈ। ਅੰਦਰਲੇ ਵਲਵਲੇ ਯਾ ਭਾਵ ਦਾ ਵਾਕਜ ਵਿਚ ਯਾ ਲਿਖਤ ਵਿਚ ਉਚਾਰਨ ਪਾ ਜਾਣ ਦਾ ਨਾਮ ਕਵਿਤਾ ਹੈ। ਇਸ ਦਾ ਮੂਲ ਦਾ ਅੰਦਰਲਾ ਭਾਵ ਯਾ ਵਲਵਲਾ ਜੋ ਆਪਣੇ ਆਪ ਵਿਚ ਸੁੰਦਰਤਾ ਦਾ ਲਹਿਰਾਉ ਲਈ ਉਠਦਾ ਹੈ, ਉਸ ਦੇ ਪ੍ਰਕਾਸ਼ ਹੋਣ ਤੇ ਉਸ ਭਾਵ ਦੀ ਛਿਪੀ ਸੁੰਦਰਤਾ ਪ੍ਰਕਾਸ਼ ਪਾ ਜਾਂਦੀ ਹੈ, ਸੋ ਕਵਿ ਜੀ ਸਰਸ੍ਵਤੀ ਯਾ ਸਾਰਦਾ ਨੂੰ ਏਥੇ ਕੇਵਲ ਕਵੀਆਂ ਦੇ ਸੁੰਦਰ ਮਨੋ ਭਾਵ ਨੂੰ ਯਾ ਕਵਿ-ਮਨ-ਹੁਲਾਸ ਨੂੰ ਆਖ ਰਹੇ ਹਨ, ਓਹਨਾਂ ਦੇ ਮਨ ਦਾ ਅਸਲ ਆਸ਼ਯ ਇੱਥੇ ਬੀ ਸਪਸ਼ਟ ਹੋ ਗਿਆ ਹੈ, ਸਾਰਦਾ ਕੋਈ ਉਹਨਾਂ ਦੀ ਇਸ਼ਟ ਯਾ ਧਰਮ ਦੀ ਭਾਵਨਾ ਵਾਲੀ ਪਾਖਾਣ ਮੂਰਤੀ ਨਹੀਂ, ਪਰ ਕੇਵਲ ਕਵਿਤਾ ਦੀ ਜੜ੍ਹ, ਜਿਸ ਨੂੰ ਓਹ ਮਨ ਦਾ ਭਾਵ ਸਮਝਦੇ ਹਨ। ਪਰ ਕਈ ਥਾਂ ਐਉਂ ਬੀ ਆਵਾਹਨ ਕਰਦੇ ਹਨ ਜਿਵੇਂ ਓਹ ਕੋਈ ਵਜਕਤੀ ਹੈ, ਜਿਵੇਂ ਜਗਤ ਦੀ ਹੋਰ ਸਾਰੀ ਕਵੀ ਸੰਪ੍ਰਦਾ ਕਰਦੀ ਆਈ ਹੈ। (ਵਿਸ਼ੇਸ਼ ਲਈ ਵੇਖੋ ਪੂਰਬਾਰਧ,ਅਧਜਾਯ ੧ ਅੰਕ ੨)॥

'ਉਕਤਿ ਜੁਕਤਿ' ਤੋਂ ਇਸ ਛੰਦ ਵਿਚ ਕਵੀ ਜੀ ਦੀ ਮੁਰਾਦ ਸਾਰੇ ਅਲੰਕਾਰ ਵਜੰਗ ਧੁਨੀ ਅਰ ਹੋਰ ਖੂਬਸੂਰਤੀਆਂ ਤੋਂ ਹੈ ਜੋ ਕਵਿਤਾ ਵਿਚ ਹੁੰਦੀਆਂ ਹਨ।

ਚੌਪਈ ॥ ਕਿਤਿਕ ਦਿਵਸ ਜਬਿ ਰਹਤਿ ਬਿਤਾਏ। ਸੇਵਾ ਕਰਿਹੀ ਪ੍ਰੀਤਿ ਬਧਾਏ। ਜ੍ਵਾਲਾ ਪਰਸਨ ਗਯੋ ਜੁ ਸੰਗਾ। ਸੋ ਆਯੋ ਪੁਨਿ ਸਹਿਤ ਉਮੰਗਾ ॥੨॥ਲਹਿਣਾ ਵਹਿਰ ਬੁਲਾਇ ਬੁਝੇਰਾ[1]।'ਦੇਹੁ ਦਿਖਾਇ ਦਰਸ ਗੁਰਕੇਰਾ'। ਸਭਿ ਕੋ ਲੈ ਨਿਜ ਸੰਗ ਅਗਾਰੀ। ਆਵਤਿ ਭਾ ਧ੍ਰਮਸਾਲ ਮਝਾਰੀ ॥ ੩ ॥ ਹਾਥ ਬੰਦਿਕੈ ਗਿਰਾ ਬਖਾਨੀ।'ਸੁਨੀਏ ਬਿਨਤੀਸ਼੍ਰੀਗੁਨਖਾਨੀ!।ਗ੍ਰਾਮਖਡੂਰ ਮਨੁਜ ਬਹੁ ਆਏ। ਚਾਹਤਿ ਤੁਮਰੋ ਦਰਸ਼ਨ ਪਾਏ' ॥੪॥ ਕ੍ਰਿਪਾ ਦ੍ਰਿਸ਼ਟਿ ਸੋਂ ਦੇਖਿ ਗੁਸਾਈਂ। ਬੋਲੇ 'ਸੰਗੀ ਲੇਹੁ ਬੁਲਾਈ'। ਆਇਸੁ ਪਾਇ ਬ੍ਰਿੰਦ ਨਰ ਨਾਰੀ। ਲੈ ਪਹੁੰਚਜੋ ਧ੍ਰਮਸਾਲ ਮਝਾਰੀ ॥ ੫ ॥ 'ਕਰੀ[2] ਕਾਮਨਾ ਜਿਹ ਨਰ ਜੋਈ। ਹ੍ਵੈ ਹੈ ਪੂਰਨ[3]' ਭਾਖੀ[4] 'ਸੋਈ'। ਸਿੰਘਾਸਣ ਬੈਠੇ ਗੁਨ ਖਾਨੀ। ਦਰਸਹਿਂ ਕਰਿ ਬੰਦਨ ਮਨ ਬਾਨੀ ॥ ੬ ॥ ਫਲ ਅਰ ਫੂਲ ਉਪਾਇਨ ਧਰਿਹੀਂ। 'ਧੰਨ ਧੰਨ ਗੁਰੁ' ਬਚਨ ਉਚਰਿਹੀਂ। ਬਿਨਤੀ ਭਾਖੈਂ ਖਰੇ ਅਗਾਰੀ। 'ਸਫਲ ਜਨਮ ਹੋਯੋ ਇਸ ਬਾਰੀ' ॥੭॥ ਜਿਹ ਜਿਹ ਕਰੀ ਕਾਮਨਾ ਜੋਈ। ਪੂਰਨ ਕਰਤਿ ਭਏ ਗੁਰ ਸੋਈ। ਏਕ ਨਿਸਾ ਬਸਿ ਪੁਰਿ ਕਰਤਾਰਾ। ਸਰਬ ਸੰਗ ਨਿਜ ਗ੍ਰਾਮ ਪਧਾਰਾ ॥ ੮ ॥ ਲਹਿਣਾ ਰਹਜੋ

---

[1]ਪੁੱਛਿਆ। [2]ਕੀਤੀ ਹੈ। [3]ਹੋਵੇਗੀ ਪੂਰਨ। [4]ਸ਼੍ਰੀ ਲਹਿਣਾ ਜੀ ਨੇ ਕਿਹਾ ਸੀ ਅਗੇ ਇਹ ਕਿ:—

ਪ੍ਰੇਮ ਕਰਿ ਪਾਸਾ[੧]। ਸੇਵਾ ਕਰਹਿ ਜੁ ਹੋਇ ਅਵਾਸਾ। ਜੂਠੇ ਭਾਂਵਨ[੨] ਮਾਂਵਨ ਕਰਿਹੀ।ਚਰਨ ਪਖਾਰਿ ਹਰਖ ਉਰ ਧਰਿਹੀ ॥੯॥ ਬਿੰਜਨ ਲਏ ਹਾਂਕਹੀ[੩] ਪੌਨਾ। ਬਢਨੀ[੪] ਫੇਰਹਿ ਸਗਰੇ ਭੌਨਾ।ਸਤਿਗੁਰ ਪਰ[੫] ਕੇ ਬਸਤ੍ਰ ਪਖਾਰਹਿ। ਨਿਸ ਦਿਨ ਸੇਵਾ ਕਰਤਿ ਗੁਜ਼ਾਰਹਿ॥੧੦॥ਮੁਖ ਦਿਸ਼ ਦੇਖਤਿ ਰਹੈਂ ਸਦਾਈ। ਜਥ ਗੁਨਖਾਨੀ[੬] ਦੇਹਿ ਰਜਾਈ[੭]। ਤਤਛਿਨ ਕਰਹਿ ਪ੍ਰੀਤ ਉਰਧਾਰੀ। ਸਰਲ ਰਿਦੇ ਥਾ ਮਤਾ ਉਦਾਰੀ[੮]* ॥੧੧॥ ਨਿਤਾਪ੍ਰਤੀ ਸ਼ਰਧਾ ਮਨ ਭੀਨੋ। ਨਿਜ ਜੀ ਚਰਨ[੯] ਸਮਰਪਨ ਕੀਨੋ। ਭਈ ਪ੍ਰੀਤਿ ਨਹਿੰ ਜਾਇ ਬਖਾਨੀ। ਕੋ ਉਪਮਾ ਦਿਉਂ ਕਛੁ ਨ ਸਮਾਨੀ[੧੦] ॥ ੧੨॥ ਅਲਪ ਪਤੰਗ[੧੧] ਮ੍ਰਿੰਗ ਕੀ ਜਾਨੀ[੧੨]। ਤਿਨ ਤੇ ਤੁਰਨਤਾ ਪਹਿਚਾਨੀ[੧੩]। ਸੀਸ ਦੇਨ ਕੀ ਹੁਇ ਜਿ ਰਜਾਈ।ਪਲਕ ਮਾਤ੍ਰ ਕਬਹਿ ਨ ਬਿਲਮਾਈ[੧੪]॥੧੩॥ ਏਕ ਦਿਵਸ ਬੇਦੀ ਕੁਲ ਰਾਈ। ਪੌਢੇ ਸਿਹਜਾ ਪਰ ਸੁਖਦਾਈ। ਮਾਯਾ ਧਾਰਿ ਆਪਨੋ ਬੇਖਾ। ਕਮਲ ਬਿਲੋਚਨ ਰੂਪ ਬਿਸ਼ੇਖਾ† ॥ ੧੪ ॥ ਮਣਿਮਯ ਭੂਖਣ[੧੫] ਝਲਕਤਿ ਅੰਗਾ।ਬਸਤ੍ਰ ਕਸੁੰਭੀ[੧੬] ਬਨੇ ਸੁ ਰੰਗਾ।ਚਾਂਪਤਿ[੧੭] ਪਦਪੰਕਜ ਗੁਰ ਕੇਰੇ। ਸੇਵ[੧]

[੧]ਕੋਲ। [੨]ਭਾਂਡੇ। [੩]ਪੱਖਾ ਲੈਕੇ ਝਲਦਾ ਹੈ। [੪]ਬੁਹਾਰੀ। [੫]ਦੇ ਉਪਰਦੇ। [੬]ਭਾਵ ਗੁਰੂ ਜੀ। [੭]ਹੁਕਮ, ਆਗਿਆ। [੮]ਮਨ ਦਾ ਮਤਾ ਵਿਸ਼ਾਲ ਸੀ। [੯]ਹਿਰਦਾ (ਗੁਰੂ ਜੀ ਦੇ) ਚਰਨਾਂ ਤੇ। [੧੦]ਕੋਈ ਬਰੱਬਰ ਨਹੀਂ (ਉਸ ਉਪਮਾ ਦੇ)। [੧੧]ਪਤੰਗੇ (ਦੀ ਦੀਵੇ ਨਾਲ)। [੧੨]ਮ੍ਰਿਗ (ਦੀ ਘੰਡੇ ਹੇੜੇ ਸੰਗੀਤ ਨਾਲ ਜੋ ਪ੍ਰੀਤ ਹੈ) ਸੋ ਤੁੱਛ ਜਾਣੀਦੀ ਹੈ (ਇਸ ਪ੍ਰੀਤ ਅੱਗੇ)। [੧੩]ਭਾਵ ਪਤੰਗਾ ਤੇ ਮ੍ਰਿਗ ਜਾਨ ਦੇਣ ਵਿਚ ਕੁਛ ਦੇਰ ਭਾਵੇਂ ਕਰਨ ਪਰ ਸ੍ਰੀ ਪਾਵਨ ਲਹਿਣਾ ਜੀ ਦੀ (ਇਸ ਗਲ ਵਿਚ) ਉਹਨਾਂ ਨਾਲੋਂ ਕਾਹਲੀ (ਆਸਾਂ) ਪਛਾਤੀ ਹੈ। [੧੪]ਕਦੇ ਨਾ ਭੇਰ ਕਰਨ (ਸ੍ਰੀ ਅੰਗਦ ਜੀ)। [੧੫]ਰਤਨਾ ਵਾਲੇ ਗਹਿਣੇ। [੧੬]ਲਾਲ। [੧੭]ਮੁੱਠੀਆਂ ਭਰਦੀ।

*ਪਾ:—ਬਾਮਤਾ ਬਿਦਾਰੀ=ਵਿੰਗਾਪਨ ਰਿਦੇ ਨੋ ਦੂਰ ਕੀਤਾ ਹੋਇਆ ਸੀ।

†ਮਾਇਆ ਦਾ ਰੂਪ ਧਾਰਕੇ ਆਉਣਾ ਉਸੇ ਤਰ੍ਹਾਂ ਦਾ ਪਰਤਾਵੇ ਕਰਨ ਆਉਣਾ ਹੈ, ਜਿਵੇਂ ਕਲਜੁਗ ਆਇਆ ਸੀ (ਦੇਖੋ ਉੱਤਰਾਰਧ ਅਧਜਾਯ ੧੦ ਅੰਕ ੮੫ ਦੀ ਹੇਠਲੀ ਟੂਕ) ਏਥੇ ਮੁਰਾਦ ਹੈ ਕਿ ਮਾਇਆ ਚਾਹੁੰਦੀ ਸੀ ਕਿ ਗੁਰੂ ਜੀ ਦੌਲਤ ਪਦਾਰਥ ਵਿਚ ਮੋਹ ਕਰਕੇ ਦੁਨੀਆਂਦਾਰ ਹੋ ਜਾਣ, ਪਰ ਉਹ ਭੁਲੇਵੇ ਵਿਚ ਨਹੀਂ ਆਏ। ਕਬੀਰ ਜੀ ਨੇ ਭੀ ਕਿਹਾ ਹੈ—'ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥ ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥ ੮ ॥' ਮਾਇਆ ਦਾ ਅਰਥ ਹੀ ਭੁਲੇਵਾ ਹੈ, ਤੇ ਵੇਦਾਂਤ ਮੂਜਬ ਇਹ ਭ੍ਰਾਂਤੀ ਮਾਤ੍ਰ ਹੈ, ਉੱਵ ਸਾਰਾ ਪਸਾਰਾ ਇਸੇ ਦਾ ਮੰਨਦੇ ਹਨ। ਸਾਂਖ ਨੇ ਇਸੇ ਨੂੰ ਪ੍ਰਕ੍ਰਿਤੀ ਕਹਿਕੇ ਜੜ੍ਹ ਮੰਨਿਆਂ ਹੈ,ਲੱਛਣਾਂ ਵਿਚ ਰਤਾ ਫਰਕ ਹੈ।

ਕੀਨੀ ਭਾਉ ਘਨੇਰੇ ॥ ੧੫ ॥ ਲਹਿਣੇ ਤਤਛਿਨ ਬਿਜਨਾ ਲੀਨੇ। ਪੌਨ ਕਰਨ ਆਯੋ ਰਸ ਭੀਨੇ। ਪਿਖਿ ਸਰੂਪ ਕੋ ਮਨ ਬਿਸਮਾਯੋ।ਕਛੂ ਨ ਜਾਨਨੋ ਗਯੋ ਲਜਾਯੋ ॥੧੬॥ ਨਿਕਸਿ ਗਈ ਕਰਿ ਸੇਵਾ ਜਬਿਹੀ। ਹਾਥ ਜੋਰਿ ਕੈ ਬੂਝਨੋ ਤਬਿਹੀ। 'ਕੋ ਅੰਗਨਾ[1] ਇਹ ਦਿੱਬਜ ਸਰੂਪਾ[2] ?। ਅਲੰਕਾਰ[3]ਬਰ ਬੇਖ ਅਨੂਪਾ॥੧੭॥ਪਦ ਪੰਕਜ ਸੇਵਹਿ ਧਰਿ ਭਾਊ[4]। ਬੰਦਨ ਕਰਿ ਗਮਨੈ ਦਿਸ਼ ਕਾਊ[5]। ਮੈਂ ਇਕ ਪਿਖੀ, ਔਰ ਨਹਿੰ ਦੇਖੀ[6]। ਉਰ ਮਹਿੰ ਅਚਰਜ ਭਯੋ ਵਿਸ਼ੇਖੀ'॥੧੮॥ਸੁਨਿਕੈ ਸ਼੍ਰੀ ਬੇਦੀ ਕੁਲ ਕੇਤੂ। ਬੋਲੇ ਭੇਦ ਬਤਾਵਨ ਹੇਤੂ।'ਤੁਝ ਪਰ ਸ਼੍ਰੀ ਕਰਤਾਰ ਕ੍ਰਿਪਾਲਾ। ਤਬਹਿ ਬਿਲੋਕਨੋ ਰੂਪ ਬਿਸਾਲਾ ॥ ੧੯ ॥ ਔਰ ਕਿਸੂ ਕੋ ਨਦਰ ਨ ਆਵੈ। ਤਾਂ ਕੋ[7] ਪਾਰ ਨ ਪਾਯੋ ਜਾਵੈ। ਮਾਯਾ ਰੂਪ ਜਗਤ ਨਰ ਜੋਊ[8]। ਸਭਿ ਭਰਮਾਏ ਬਚਨੋ ਨ ਕੋਊ ॥੨੦ ॥ ਦੋਹਰਾ ॥ ਸੋ ਆਵਤਿ ਇਸ ਹੈਤ ਤੇ ਦ੍ਵਾਦਸ਼ ਕੋਸਨ[9] ਦੂਰ। ਰਹਤਿ ਹਮਾਰੇ ਪਾਸ ਤੇ,ਛਲ ਬਲ ਹੈ ਨ ਹਜੂਰ[10]॥੨੧॥ਚੌਪਈ॥ਰਹਨੋ ਚਹਤਿ ਹੈ ਨਿਕਟ ਕੁਚਾਲੀ। ਪਾਇ ਜਾਂਹਿ ਨਰ ਹੋਤਿ ਕੁਢਾਲੀ[11]। ਯਾਂਤੇ ਸੇਵ ਕਰਤਿ ਸੋ ਆਈ।ਇਸਥਿਰ ਹੋਨ ਸਮੀਪ ਸਦਾਈ ॥੨੨॥ਦੁਤਿਯ ਸਰੂਪ ਧਰੈਂ ਹਮ ਜਬਿ ਹੀ।ਖਸ਼ਟ ਕੋਸ ਪਰ ਥਿਤ ਹੈ ਤਬਿਹੀ।ਤ੍ਰਿਤੀਏ ਤਨ ਦਰ ਪਰ ਚਲਿ ਆਵਹਿ। ਸੇਵ ਕਰਹਿ ਸਭਿ ਭਾਂਤਿ ਰਿਝਾਵਹਿ॥੨੩॥ਧਰੈਂ ਚਤੁਰਥੀ ਜਬਿ ਹਮ ਦੇਹੀ।ਚਹੁੰ ਦਰ ਪ੍ਰਵਿਸ਼ੈ ਆਵੈ ਏਹੀ'।ਇਸ ਪ੍ਰਕਾਰ ਸਭਿ ਭੇਦ ਬਤਾਵਾ। ਸੁਨਿ ਲਹਿਣਾ ਹਿਰਦੇ ਹਰਖਾਵਾ*॥੨੪॥ਭਰਨੋ ਪ੍ਰੇਮ ਉਰ ਸੇਵਾ ਕਰਿਹੀ। ਨਹੀ ਅਹੰਤਾ ਚੰਚਕ ਧਰਿਹੀ। ਇਸ ਬਿਧਿ ਦਿਵਸ ਥਿਤੀਤੇ ਕੇਤੇ।ਕਰਹਿ ਸਦਨ ਹੈ ਕਾਰਜ ਤੇਤੇ ॥ ੨੫ ॥ ਏਕ ਸਮੈ ਧੂਮਸਾਲਾ ਮਾਂਹੀ। ਰੁਚਿਰ ਪ੍ਰਯੰਕ ਭਸਾਵਾ ਤਾਂਹੀ। ਤਿਹ ਪਰ ਪੌਢੇ ਹੁਤੇ ਗੁਸਾਈਂ। ਲਹਿਣਾ

[1]ਕੌਣ ਇਸਤਰੀ। [2]ਦੇਵਤਿਆਂ ਦੇ ਸਰੂਪ ਵਾਲੀ। [3]ਗਹਿਣੇ। [4]ਸ਼ਰਧਾ ਨਾਲ। [5]ਕਿਸੇ ਤਰਫ। [6]ਇਕ ਮੈਂ ਉਹ ਦੇਖੀ ਹੈ ਹੋਰ ਕਿਸੇ ਨੇ ਨਹੀਂ ਵੇਖੀ। [7]ਉਸ (ਮਾਇਆ) ਦਾ। [8](ਉਹ) ਮਾਇਆ ਸਰੂਪ (ਧਾਰ ਕੇ ਆਈ ਸੀ) ਜਿਸ ਨੇ ਜਗਤ ਦੇ ਨਰ। [9]ਬਾਰਾਂ ਕੋਹ। [10]ਸਾਡੇ ਸਾਹਮਣੇ ਛਲ ਵਲ ਉਸ ਦੇ ਚਲ ਨਹੀਂ ਸਕਦੇ। [11]ਜਿਸ ਨੂੰ ਪ੍ਰਾਪਤ ਕਰਕੇ ਨਰ ਕੁਚਾਲ ਵਾਲੇ ਹੋ ਜਾਂਦੇ ਹਨ।

*ਇਹ ਕਵਿ ਜੀ ਨੇ ਇਕ ਗਲ ਅਲੰਕਾਰਕ ਵਰਣਨ ਕੀਤੀ ਹੈ, ਮਾਇਆ ਦਿਬਜ (ਅਸਮਾਨੀ) ਰੂਪ ਧਾਰਕੇ ਆਈ ਸੀ। ਉਹ ਭੀ ਐਸਾ ਸੀ ਜੋ ਸ਼੍ਰੀ ਪਰਮ ਪਵਿੱਤਰ ਲਹਿਣਾ ਜੀ ਨੂੰ ਦਿਸ ਸੱਕਿਆ. ਉਹ ਰੂਪ ਸਰੀਰ ਧਾਰੀ ਨਹੀਂ ਸੀ।

ਸੀਤਲ ਪੌਣ ਝੁਲਾਈ ॥੨੬॥ ਹਲਤ ਹੁਤੇ ਪਦ ਪੰਕਜ ਦੋਊ। ਜਿਨ ਕੇ ਅਹੈ ਸਮੀਪ ਨ ਕੋਊ। ਇਹ ਬਿਲੋਕ ਲਹਿਣਾ ਬਿਸਮਾਨਜੋ। ਦੈ ਕਰ ਜੋਰੇ ਬਚਨ ਬਖਾਨਜੋ ॥੨੭॥ 'ਕਿਹ ਕਾਰਨ ਪਦ ਪੰਕਜ ਦੋਈ। ਚੰਚਲ ਹੋਤਿ ਆਪ ਤੇ ਸੋਈ। ਕੋਇ ਨ ਪਿਖਿਯਤਿ ਜਿਨਹਿ ਸਮੀਪਾ'। ਸੁਨਿ ਬੋਲੇ ਬੇਦੀ ਕੁਲ ਦੀਪਾ॥੨੮॥'ਤੂੰ ਹੈਂ ਮੇਰੋ ਪਰਮ ਪਿਆਰੋ।ਯਾਂਤੇ ਸਭਿਹੀ ਭੇਦਉਚਾਰੋਂ। ਅਮਰ ਬਿੰਦ ਛੈ ਛੈ ਜੁਗ ਪਾਈ'। ਬੰਦਨ ਕਰਿ ਕਰਿ ਸਦਨ ਸਿਧਾਈਂ[੨]॥ ੨੯॥ ਆਵਹਿੰ ਮਿਲਿ ਕਰਿ ਕਬਿ ਕਬਿ ਸਾਰੇ। ਗੁਪਤ ਰੂਪ ਨਰ ਨਾਂਹਿ ਨਿਹਾਰੇ[੩]।ਸੁਨਿ ਕਹਿ 'ਸੱਤਿ ਸੱਤਿ ਪ੍ਰਭੁ ਸੋਊ'। ਬੰਦਤਿ ਭਾ ਪਦ ਪੰਕਜ ਦੋਊ॥੩੦॥ਪਰਮ ਪ੍ਰੇਮ ਜਾਗਜੋ ਉਰ ਮਾਂਹੀ।ਰੰਗਜੋ ਰੰਗ ਭਗਤਿ ਮਨ ਜਾਂਹੀ। ਇਕ ਮਨ ਹ੍ਵੈ ਪਢਿਹੈ ਗੁਰਬਾਣੀ। ਸੁਨਹਿ ਗੁਨਹਿ ਕੀਰਤਿ ਚਿਤ ਮਾਨੀ॥ ੩੧॥ਵਾਹਿਗੁਰੂ ਕੋ ਸਿਮਰਨ ਕਰਿਹੀ। ਉਮਗ ਉਮਗ ਮੁਖ ਸੁਜਸੁ ਉਚਰਿਹੀ।ਚੀਤ ਪ੍ਰੀਤਿ ਕੀਰੀਤਿਨਿਆਰੀ।ਲਿਵ ਲਾਗੀ ਨਿਸਦਿਨ ਸੁਖਕਾਰੀ॥ ੩੨॥ਕਰਿਤਜੋ ਸੇਵਾ ਸਮਾਂ ਬਿਤਾਵਹਿ। ਜਗ ਕਾਰਜ ਕੋ ਰਿਦੇ ਨ ਆਵਹਿ। ਇਸ ਬਿਧਿ ਬਾਸੁਰ ਕਿਤੇ ਬਿਤਾਏ।ਚਰਨ ਕਮਲ ਮਨ ਭੌਰ ਲੁਭਾਏ॥੩੩। ਬੈਠੇ ਹੁਤੇ ਬੇਦਿਕੁਲਦੀਪਾ। ਪਾਉਂ ਪਲੋਸਤਿ[੪] ਹੋਇ ਸਮੀਪਾ। ਕਰ ਪਰਸਜੋ ਪਿੰਡਰੀ ਜਬਿ ਦੇਖੀ।ਜਿਨ ਕੋ ਲਗੀ ਝਰੀਟ ਵਿਸ਼ੇਖੀ*॥੩੪॥ ਬੂਝਜੋ ਲਹਿਣੇ ਦੈ ਕਰ ਬੰਦੇ। 'ਕਿਸ ਬਿਧਿ ਕੰਟਕ[੫] ਲਗੇ ਮੁਕੰਦੇ !। ਵਹਿਰ ਕਹੂੰ ਅਸ ਠੌਰਨ ਮਾਂਹੀ[੬]। ਗਮਨੇ ਪ੍ਰਭੂ! ਆਪ ਕਬਿ ਨਾਂਹੀ॥੩੫॥ ਅਬਿ ਲਾਗੀ ਹੈਂ ਪਰਹਿੰ ਲਖਾਈ[੭]। ਇਹ ਕਾਰਨ ਮੁਝ ਦੇਹੁ ਬਤਾਈ'। ਸੁਨਿਕੈ ਸ਼੍ਰੀਗੁਰ ਗਿਰਾ ਅਲਾਈ। 'ਏਕ ਅਯਾਲੀ ਅਜਾ ਚਰਾਈ[੮] ॥ ੩੬ ॥ ਦੋਹਰਾ ॥ ਮਨ

---

[੧]ਦੋਵਾਂ ਸਾਰੇ ਛੁਹ ਛੁਹ ਕੇ ਦੋਵੇਂ ਚਰਣ। [੨]ਘਰਾਂ ਨੂੰ ਮੁੜੇ ਜਾਂਦੇ ਹਨ। [੩]ਗੁਪਤ ਰੂਪ ਵਿਚ ਆਉਂਦੇ ਹਨ ਤਾਂਕਿ ਲੋਕੀਂ ਦੇਖ ਨਾ ਲੈਣ।[੪]ਘੁਟਦੇ ਸਨ ਚਰਨ। [੫]ਕੰਡੇ।[੬]ਸ਼ਿਸ਼ੀਆਂ ਬਾਹਾਂ ਵਿਚ। [੭]ਪ੍ਰਤੀਤ ਹੁੰਦੀਆਂ ਹਨ। [੮]ਬੱਕਰੀਆਂ ਚਰਾ ਰਿਹਾ ਹੈ।

*ਧਿਆਨ ਧਾਰਨ ਵਾਲਾ ਜਦੋਂ ਆਪਣੇ ਅੰਦਰਲੇ ਭਾਵ ਵਿਚ ਆਪਣੇ ਧਿਆਨ ਨਾਲ ਅਭੇਦ ਤੇ ਉਹੋ ਰੂਪ ਹੋ ਜਾਂਦਾ ਹੈ ਤਾਂ ਉਸ ਦਾ ਦੁਖ ਸੁਖ ਜਿਸ ਦਾ ਧਿਆਨ ਧਰਿਆ ਜਾਵੇ ਉਸ ਪਰ ਅਸਰ ਕਰਦਾ ਹੈ ਤੇ ਉਸ ਅਗੇ ਸਾਮਰਤੱਖ ਹੋ ਜਾਂਦਾ ਹੈ, ਉਹ ਦਾਤਾ ਉਸ ਦੀ ਲੋੜਜਾ ਕਰਦਾ ਹੈ ਇਹ ਆਤਮ ਵਿਦਯਾ ਦਾ ਇਕ ਨਿਯਮ ਹੈ।

ਯਥਾ:--ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੈ॥

[ਮਾਰ ਸੋਲਹੇ ਮ: ੧-੯-੩-੧੧

ਇਕਾਂਤਿ ਹ੍ਵੈ ਪ੍ਰੀਤਿ ਯੁਤ ਪਢਹਿ ਸੋਹਿਲਾ[1] ਸੋਇ। ਕੰਟਕ ਝਾਰ ਅਪਾਰ ਜਹਿ[2] ਫਿਰਤਿ ਪ੍ਰੇਮ ਮਹਿੰ ਹੋਇ ॥੩੭॥ ਚੌਪਈ ॥ ਹ੍ਵੈ ਸਮੀਪ ਬਿਚਰੋਂ ਤਿਹ ਸੰਗ।ਲਗਨੇ ਦੇਉਂ ਨ ਕੰਟਕ ਅੰਗਾ ।ਤਹਾਂ ਝਰੀਟ ਲਗੀ ਇਹੁ ਜਾਨਹੁ। ਲਹਿਣੇ!ਸਾਚ ਬਚਨ ਮਮ ਮਾਨਹੁ॥੩੮॥ਪਢਹਿ ਸੋਹਿਲਾ ਜੋ ਕਿਤ ਕੋਊ[3]। ਤਿਹ ਸਮੀਪ ਨਿਸ਼ਚੈ ਮੈਂ ਹੋਊਂ[4]।ਅਸ ਕਹਿ ਪੁਨ ਇਕਸਿੱਖ ਹਕਾਰਾ।ਤਿਹ ਸੋਂ ਬੋਲੇ ਮੋਖ ਉਦਾਰਾ ॥ ੩੯॥ 'ਅਮਕਾ ਜੋ ਥਲ ਤਹਾਂ ਅਯਾਲਾ। ਅਜਾ ਚਰਾਵਤਿ ਪ੍ਰੇਮ ਬਿਸ਼ਾਲਾ । ਜਾਵਹੁ ਤੁਮ ਤਿਹ ਨਿਕਟ ਨਿਹਾਰੀ । ਆਦਰ ਯੁਕਤ ਸੁ ਆਇ ਹਕਾਰੀ[5] ॥ ੪੦ ॥ ਆਇਸੁ ਪਾਇ ਗਯੋ ਸਿਖ ਤਹਿੰਵਾ । ਅਜਾ ਚਰਾਇ ਅਯਾਲੀ ਜਹਿੰਵਾ । ਤਿਹ ਬਿਲੋਕਿ ਬੋਲਯੋ ਮ੍ਰਿਦੁ ਬਾਨੀ। 'ਤੁਝਹਿ ਹਕਾਰਤਿ ਗੁਰ ਗੁਨਖਾਨੀ' ॥੪੧॥ ਸੁਨਿ ਕਰਿ ਚਲਯੋ ਸਿੱਖ ਕੇ ਸਾਥਾ। ਆਇ ਨਿਵਾਯੋ ਜੁਗਪਗ[6] ਮਾਥਾ । ਕ੍ਰਿਪਾ ਦ੍ਰਿਸ਼ਟਿ ਕੋ ਦੇਖਿ ਗੁਸਾਈਂ।ਤਿਹ ਅਯਾਲਿ ਸੋਂ ਗਿਰਾ ਅਲਾਈ॥੪੨॥ਦੋਹਰਾ॥ 'ਸੋਵਨ ਸਮੈਂ ਬਖਾਨਿਯੋ ਕੰਠ ਸੋਹਿਲਾ ਜੋਇ[7]। ਅਧਿਕ ਖ਼ੁਸ਼ੀ ਬਹੁਰੋ ਕਰੀ ਦ੍ਵੈਤ ਰਿਦੈ ਤੇ ਖੋਇ ॥੪੩॥ਚੌਪਈ॥ਸੁਨਿ ਅਯਾਲਿ ਨੈ ਬਿਨੈ ਉਚਾਰੀ। "ਅਬ ਜਿਉਂ ਹੋਇ ਰਜਾਇ ਤੁਮਾਰੀ। ਤਿਉਂ ਮੈਂ ਕਰਿਹੌਂ ਧਰਿ ਉਰ ਪ੍ਰੀਤੀ। ਸੋਈ ਲਖੌਂ ਸ਼ਾਂਤਿਦਾ' ਰੀਤੀ'॥੪੪॥ਨਿਕਟਿ ਜਿ ਨਰ ਕੇ ਬਿਸਮੈ[8]ਤਬਿਹੀ। ਧਰਹਿੰ ਗੁਰੂ ਪਰ ਸ਼ਰਧਾ ਸਭਿਹੀ।ਪਿਖਿਓ ਲੋਚਨ[9] ਕਾਰਨ ਜੋਈ[10]। ਦ੍ਰਿਢ ਪਰਤੀਤ ਰਿਦੈ ਮਹਿੰ ਹੋਈ[11] ॥ ੪੫ ॥ ਪਢਹਿੰ ਸੋਹਿਲਾ ਸੋਵਨ ਕਾਲਾ । ਹਿਰਦੈ ਧਰਿਕੈ ਧਯਾਨ ਬਿਸਾਲਾ । ਤਿਨ ਕਾ ਹ੍ਵੈ ਸਤਿਗੁਰ ਰਖਵਾਰਾ । ਬਿਘਨ ਸਰਬ ਦੇ ਦੁਖ ਨਿਵਾਰਾ ॥ ੪੬ ॥ ਤੀਨ ਬਰਖ ਜਬਿ ਇਸ ਬਿਧਿ ਬੀਤੀ । ਲਹਿਣਾ ਸੇਵ ਕਰੇ ਯੁਤ ਪ੍ਰੀਤੀ।ਪੁਨ ਨਿਕੇਤ ਸੁਧ[12] ਲੇਨੇ ਕਾਰਨ। ਆਇਸੁ ਦੀਨੀ ਦੀਛ ਬਿਦਾਰਨ[13] ॥੪੭॥ ਸੁਨਿ ਨਿਦੇਸ਼ ਪ੍ਰਭੁ[14] ਜਾਇ ਨ ਮੋਰੀ[15]। ਬੰਦੇ ਪਦ ਪੰਕਜ ਕਰ ਜੋਰੀ । ਗਮਨਯੋ ਪੰਥ ਰਿਦੈ ਧਰਿ ਧਯਾਨਾ ।

---

[1]ਕੀਰਤਨ ਸੋਹਿਲਾ। [2]ਕੰਡਿਆਂ ਦੀਆਂ ਝਾੜੀਆਂ ਬਹੁਤੀਆਂ ਹਨ ਜਿੱਥੇ। [3]ਕੋਈ ਕਿਧਰੇ। [4]ਲਿਆਓ ਬੁਲਾਇਕੇ। [5]ਦੋਹਾਂ ਚਰਨਾਂ ਤੇ। [6]ਸੋਣ ਵੇਲੇ ਪੜ੍ਹਿਆ ਕਰੋ ਸੋਹਿਲਾ ਜੋ ਤੇਰੇ ਕੰਠ ਹੈ। [7]ਸ਼ਾਂਤੀ ਦਾਇਕ। [8]ਅਚਰਜ ਹੋਏ। [9]ਅੱਖੀਂ ਡਿੱਠਾ। [10]ਜੋ ਕਾਰਨ ਸੀ (ਝਰੀਟਾਂ ਦਾ)। [11]ਭਾਵ ਸਾਰੇ ਨਿਕਟ ਵਰਤੀਆਂ ਦੇ ਹਿਰਦੇ ਵਿਚ। [12]ਘਰ ਦੀ ਖਬਰ ਸਾਰ। [13]ਭਾਵ ਗੁਰੂ ਜੀ ਨੇ। [14]ਭਾਵ ਗੁਰੂ ਜੀ ਦੀ ਆਗਿਆ। [15]ਮੋੜੀ ਨਹੀਂ ਜਾਂਦੀ।

ਮਨ ਥਿਰ, ਕਿੰਚਿਤ[1] ਨਾਂਹਿ ਡੁਲਾਨਾ ॥ ੪੮ ॥ ਕ੍ਰਮ ਕਰਿ ਪਹੁੰਚਿ ਖਡੂਰ, ਮਝਾਰਾ। ਪ੍ਰਵਿਸ਼ਨੋ ਸਦਨ ਮਿਲਨੋ ਪਰਵਾਰਾ। ਤਥਿ ਸਭਿ ਨਰਨ ਕ੍ਰਾਨ੍ਹ ਸੁਨਿ ਪਾਯੋ। 'ਕਾਲ ਥਿਤੇ ਬਹੁ ਲਹਿਣਾ ਆਯੋ' ॥ ੪੯ ॥ ਮਿਲਨ ਹੇਤ ਮਿਲਿ ਕਰਿਕੈ ਸਭਿਹੀ।ਸੁਜਸੁ ਕਹਤਿ ਚਲਿ ਆਏਤਥਿਹੀ।ਆਦਰਕਰਨ ਨਾਨ੍ਹ ਸਭਿ ਭਾਈਂ। ਉਠਨੋ ਸੁ ਮੰਚ ਪਰ ਤੇ ਅਗੁਵਾਈ ॥ ੫੦॥ ਗਰ ਸੋਂ ਲਾਇ ਮਿਲਨੋ ਸਭਿ ਸੰਗਾ। ਪੇਖਨੋ ਨਰਨ ਸੁਭਾਉ ਉਤੰਗਾ[2]। ਹੁਤੋ ਸੁਸ਼ੀਲ ਚੌਧਰੀ ਗ੍ਰਾਮੂ। ਉੱਤਮ ਅਹੈ ਭਖਤਮਲ ਨਾਮੂ ॥ ੫੧॥ ਤਿਨ ਭਥਿ ਆਇ ਬੰਦਨਾ ਕੀਨੀ। ਸੇਵ ਨਿੰਮ੍ਰਤਾ ਮਹਿ ਮਤਿ ਭੀਨੀ।ਤਿਹ ਬਿਲੋਕਿ ਲਹਿਣਾ ਕਹਿ ਬਚਨਾ। ਮਾਧੁਰਤਾ ਮਿਰਦੁਲ ਜਿਨ ਰਚਨਾ॥੫੨॥ 'ਮਤਿ ਬਿਸਾਲ[3] ਗਲ ਮਿਲੀਏ ਆਈ।ਬੰਦਨ ਕਰਿ ਕਿਉਂ ਬੈਸਨੋ ਜਾਈ?। ਸਭਿ ਨਰ ਮਹਿ ਤੁਮ ਅਧਿਕ ਬਡੇਰੇ। ਮਨੁਜ ਰਾਮ ਅਨੁਸਾਰਿ ਸੁ ਤੇਰੇ[4] ॥੫੩॥ ਉਚੈ ਪਦ ਕੋ ਪਾਇ ਨਿਮਾਈ[5]। ਉੱਤਮ ਸੋ ਜਗ ਬਿਖੈ ਗਿਨਾਈਂ[6]। ਫਲ ਕੋ ਪਾਇ ਤਰੋਵਰੁ ਜੋਈ।ਸ਼ਾਖਾ ਝੁਕੈਂ ਧਰਨਿ ਪਰ ਸੋਈ'॥੫੪॥ ਕਹੈ ਚੌਧਰੀ ਦੈਕਰ ਜੋਰੇ। 'ਤੁਮ ਸੁਸ਼ੀਲ ਅਤਿਸ਼ੈ ਪ੍ਰਿਯ ਮੋਰੇ। ਮਹਾਂ ਪੁਰਖ ਕੇ ਢਿਗ ਚਿਰ-ਕਾਲਾ। ਰਹਿ ਕੈ ਕੀਨੀ ਸੇਵ ਬਿਸ਼ਾਲਾ॥੫੫॥ਮਹਾਂਪੁਰਖ ਕੋ ਭਏ ਸਮਾਨਾ। ਤੁਮ ਕੋ ਪੂਜਨ ਮੈਂ ਭਲ ਜਾਨਾ।ਗਰ ਸੋਂ ਮਿਲਿਨ ਯੋਗ ਅਬਿ ਨਾਂਹੀ। ਸੇਵਾ ਕਰਨ ਠਟੋਂ ਮਨ ਮਾਂਹੀ'॥੫੬॥ ਸੁਨਿ ਸ਼੍ਰੀ ਲਹਿਣਾ ਹਰਖਨੋ ਭਾਰੀ। ਖੁਸ਼ੀ ਅਧਿਕ ਤਿਹ ਊਪਰ ਧਾਰੀ। ਕਹਨੋ ਬਚਨ 'ਤੂੰ ਅਤਿ ਬ੍ਰਿਧ ਹੋਵਹਿ। ਸਤਿ-ਗੁਰ ਭਾਵੈ ਸਭਿ ਦੁਖ ਖੋਵਹਿ ॥੫੭॥ ਪਾਇਂ ਸਦਨ ਮਹਿ ਸਰਬ ਪਦਾਰਥ। ਜਾਇਂ ਪ੍ਰਲੋਕ ਹੋਇ ਕਿਰਤਾਰਥ'[7]।ਤਥਿ ਤੇ ਤਿਹ ਨਿਕੇਤ ਕੇ ਮਾਂਹੀ।ਕਿਸੂ ਵਸਤੁ ਕੀ ਕਮਤੀ ਨਾਂਹੀ ॥ ੫੮ ॥ ਕਰਨੀ ਭਗਤਿ ਰਿਦੇ ਮਹਿ ਜਾਗੀ। ਸਤਿਗੁਰ ਨਾਮ ਸੰਗ ਲਿਵ ਲਾਗੀ। ਬਹੁਰੋ ਕਰਤਿ ਭਏ ਸਤਿ ਭਾਉ। ਉਸਤਤਿ ਕਰਹਿ ਲੇਤਿ ਮੁਖ ਨਾਉਂ ॥ ੫੯ ॥ ਦੋਹਰਾ ॥ ਤਿਹ ਛਿਨ ਬੈਠਨੋ ਭਖਤਮਲ ਮਾਨਵ ਅਪਰ ਸੁ ਬ੍ਰਿੰਦ। ਸ਼ਬਦ ਉਚਾਰਨੋ ਸਤਿਗੁਰੁ ਸ਼ਰਧਾ ਹਿਤ ਸੁਖਕੰਦ ॥ ੬੦ ॥ ਸ਼੍ਰੀ ਮੁਖ ਵਾਕ ॥ ਸੂਹੀ ਮਹਲਾ ੧ ॥

ਜਿਨ ਕਉ ਛਾਂਡੈ ਛਾਉ ਤਿਨਾ ਸਵਾਰਸੀ ॥ ਸੁਖੀ ਕਹੈ ਪਸਾਉ ਦੂਖ ਵਿਸਾਰਸੀ ॥

[1]ਰਤਾ ਭੀ। [2]ਉੱਚਾ। [3]ਹੇ ਵਡੀ ਮੱਤ ਵਾਲੇ। [4]ਤੇਰੇ ਅਧੀਨ ਹਨ। [5]ਜੋ ਨੀਉਂਦੇ ਹਨ। [6]ਗਿਣੇ ਜਾਂਦੇ ਹਨ। [7]ਨਿਹਾਲ ਹੋਕੇ ਅਗਦਾ ਮੁਕਤ ਹੋਕੇ।

ਸਹਸਾ ਮੂਲੈ ਨਾਹਿ ਸਰਪਰ ਤਾਰਸੀ ॥ ੧ ॥ ਤਿਨ੍ਹਾਂ ਮਿਲਿਆ ਗੁਰੁ ਆਇ ਜਿਨ੍ ਕਉ ਲੀਖਿਆ ॥ ਅੰਮ੍ਰਿਤੁ ਹਰਿਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥ ੨ ॥ ਜਾਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੈ ਪੁਛ ਤਿਸੁ ॥ ਛੁਟੈ ਤਾਕੈ ਬੋਲਿ ਸਾਹਿਬ ਨਦਰਿ ਜਿਸੁ ॥ ੩ ॥ ਘਲੈ ਆਣੈ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਓਹਿ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥ ੪ ॥ ੫ ॥

ਚੌਪਈ ॥ ਤਿਹਛਿਨ ਸੁਨਿਕੈ ਬੰਦਨ ਕੀਨੀ। ਭਾਉ ਬਿਖੈ ਮਤਿ ਮਭਿ ਕੀ ਭੀਨੀ। ਇਸ ਪ੍ਰਕਾਰ ਮਿਲਿ ਕੀਨੋ ਗਵਨੰ। ਲਹਿਣਾ ਰਹਨੋ ਕਿਤਿਕ ਦਿਨ ਭਵਨੰ ॥ ੬੧ ॥ ਕਬਿ ਇਕ ਛਿਨ ਚਿਤ ਪਰਚਤਿ ਨਾਂਹੀ। ਕਬਿ ਆਂਛਨ[1] ਕਬਿ ਬਾਹਰ ਜਾਂਹੀ। ਗੁਰ ਪਦਪੰਕਜ ਢਿਗ ਮਨ ਛੋਰਾ। ਤਨ ਆਧੋ ਨਿਕੇਤ ਕੀ ਓਰਾ ॥੬੨॥ਕੈਸੇ ਹੋਇ ਚੈਨ ਮਨ ਮਾਂਹੀ। ਚੰਦ ਚਕੋਰ ਚੀਤ ਚਿਤ ਚਾਹੀ। ਲੋਚਨ ਕਮਲ ਰਹੈਂ ਅਲਸਾਏ। ਬਿਨ ਅਪਨੋ ਪ੍ਰੀਤਮ ਰਵਿ[2] ਪਾਏ ॥ ੬੩ ॥ ਕਿਹ ਸੋਂ ਕਹੈਂ ਨ, ਰਹੈਂ ਉਦਾਸਾ। ਕਰਤਿ ਨ ਸੁਧ ਉਰ ਕਾਜ ਅਵਾਸਾ[3]। ਰਹੇ ਅਲਪ ਦਿਨ ਬੀਚ ਖਡੂਰੇ। ਪੁਨ ਚਹਿੰ ਚਲਨੋ ਨਿਕਟ ਗੁਰ ਪੂਰੇ॥੬੪॥ਸਭਿਹਿਨਿ ਸੋਂ ਮਿਲਿ ਕਰਿ ਹਿਤ ਸੰਗਾ। ਗਮਨਨੋ ਪੰਥ ਰਿਦੇ ਸ ਉਮੰਗਾ। ਨਰ ਕਹਿ ਰਹੇ 'ਰਹਉ ਕੁਛ ਔਰੀ। ਬਹੁ ਦਿਨ ਮਹਿੰ ਆਯੋ ਨਿਜ ਠੌਰੀ'॥੬੫॥ਯਥਾ ਯੋਗ ਸਭਿ ਸੋਂ ਕਹਿ ਨੀਕੋ। ਪਹੁੰਚਨੋ ਪੁਰਿ ਕਰਤਾਰ ਨਜੀਕੇ। ਜਾਇ ਦਰਸ ਦੇਖਨੋ ਸੁਖਦਾਈ। ਮਨਿ ਬਿਨ ਢਨੀ ਮਨੋ ਮਨਿ ਪਾਈ[4]॥੬੬॥'ਸ਼ਰਨ ਸ਼ਰਨ' ਕਹਿ ਚਰਨ ਗਹਾਨੇ।ਨਮੋ ਕੀਨ ਪਰਿ ਦੰਡ ਸਮਾਨੇ[5]। 'ਪੁਰਖਾ ! ਭਲਾ ਕਰਹਿ ਕਰਤਾਰਾ'। ਅਸ ਕਹਿ ਢਿਗ ਬਿਠਾਇ ਸਤਿਕਾਰਾ॥੬੭॥'ਲਹਿਣੇ! ਤੁਰਨ ਹੀ ਚਲਿ ਆਯੋ। ਰਹਨਿਨਿਕੇਤ ਨ ਕਿਉਂ ਮਨ ਭਾਯੋ'।[6]"ਤੁਮ ਸਭਿ ਜਾਨਹੁ ਸ਼੍ਰੀਜਗਨਾਥਾ'।। ਆਵਨ ਰਹਨਿ ਨਹੀਂ ਮੁਝ ਹਾਥਾ॥੬੮॥ ਜਿਉਂ ਪਤੰਗ ਹੈ ਡੋਰ ਅਧੀਨਾ। ਚਹੈ ਖਿਡਾਰਿ[7] ਕਰਖ ਤਬਿ ਲੀਨਾ'। ਅਸ ਕਹਿ ਸੇਵ ਬਿਖੈ ਮਨ ਲਾਵਾ। ਦੇਖਤਿ ਦਰਸ ਰਹਤਿ ਹੁਲਸਾਵਾ ॥ ੬੯ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰਧੇ 'ਸ਼੍ਰੀ ਅੰਗਦ ਪ੍ਰਸੰਗ' ਬਰਨਨੰ ਨਾਮ ਅਠਤਾਲੀਸਵੋਂ ਅਧਯਾਯ ॥ ੪੮ ॥

---

[1]ਵੇਹੜੇ ਵਿਚ। [2]ਪ੍ਰੀਤਮ ਰੂਪੀ ਸੂਰਜ। [3]ਘਰ ਦੇ ਕੰਮਾਂ ਦੀ। [4]ਭਾਵ ਗੁਰਾਈ ਮਣੀ ਵਾਲੇ ਨਾਗ ਨੇ ਮਾਨੋਂ ਮਣੀ ਫੇਰ ਲੱਭ ਲਈ ਹੈ। [5]ਪੈਰੀਂ ਡੰਡਵਤ। [6]ਸ਼੍ਰੀ ਲਹਿਣੇ ਜੀ ਦਾ ਉੱਤਰ। [7]ਖਿਡਾਰੀ।

੪੯. [ਸ਼ੁਭ ਗੁਣ ਮਹਾਤਮ। ਬ੍ਰਿਛਾਂ ਤੋਂ ਭੋਜਨ। ਸ਼ਲ ਤਪੱਸ੍ਯਾ, ਰੋੜਾਂ ਦੀ ਸਿਹਜਾ, ਰੇਤ ਅੱਕ ਆਹਾਰ]

ਦੋਹਰਾ ॥ ਸਮ ਦਮ ਨੇਮ ਵਿਰਾਗ ਯਮ ਕਰੁਨਾ ਸਤਿ ਸੰਤੋਖ।
ਸਤਿਗੁਰ ਕੇ ਪਰਸਾਦਿ ਤੇ ਹੈ ਮਨ ਮਾਲੀ ਪੋਖ ॥ ੧ ॥

ਸਮ=ਅੰਦਰਲੇ ਇੰਦ੍ਰਿਆਂ ਨੂੰ ਵਸ ਵਿਚ ਕਰਨਾ। [ਸੰਸ:, ਸ਼ਮ]
ਦਮ=ਬਾਹਰਲੇ ਇੰਦ੍ਰਿਆਂ ਨੂੰ ਵਸ ਵਿਚ ਰੱਖਣਾ।
ਨੇਮ=ਕੋਈ ਉੱਨ੍ਹੀ ਹੋਈ ਰੀਤ। ਕਿਸੇ ਮੁਕਰਰ ਕੀਤੇ ਤਰੀਕੇ ਨਾਲ ਜੋ ਕੁਛ ਕੀਤਾ ਜਾਏ। [ਸੰਸ:, ਨਿਯਮ]। ਯੋਗ ਵਿਚ ਪੰਜ ਨਿਯਮ ਗਿਣੇ ਹਨ:—
ਸ਼ੌਚ=ਬਾਹਰਲੀ ਅੰਦਰਲੀ ਪਵਿੱਤ੍ਰਤਾ।
ਸੰਤੋਖ=ਜੋ ਆਪਣੇ ਪਾਸ ਹੈ ਉਸ ਵਿਚ ਨਿਰਬਾਹ ਕਰਨਾ।
ਤਪ=ਸਰਦੀ ਗਰਮੀ ਭੁਖ ਤ੍ਰੇਹ ਆਦਿ ਦਾ ਸਹਾਰਨਾ।
ਸ੍ਵਾਧਯਾਯ=ਨਾਮ ਦਾ ਜਪਣਾ। ਮੁਕਤੀ ਦਾਤਾ ਗ੍ਰੰਥਾਂ ਦਾ ਪੜ੍ਹਨਾ।
ਈਸ਼੍ਵਰ ਪ੍ਰਣਿਧਾਨ=ਸਾਰੇ ਸ਼ੁਭ ਕਰਮ ਕਰਕੇ ਵਾਹਿਗੁਰੂ ਨੂੰ ਅਰਪਣ ਕਰਨੇ, ਵਾਹਿਗੁਰੂ ਦੇ ਪਰਨੇ ਰਹਿਣਾ।
ਵਿਰਾਗ=ਪ੍ਰੀਤ ਦਾ ਨਾ ਹੋਣਾ। ਉਦਾਸੀਨਤਾ।
ਯਮ=ਧਰਮ ਵਿਚ ਪੱਕਿਆਂ ਰੱਖਣ ਵਾਲੇ ਕਰਮਾਂ ਦਾ ਸਾਧਨ। ਉਹ ਸ਼ੁਭ ਗੁਣ ਜਿਨ੍ਹਾਂ ਦੇ ਧਾਰਨ ਨਾਲ ਮਨ ਦੇ ਸ਼ੁੱਧ ਹੋਣ ਵਿਚ ਸਹਾਇਤਾ ਹੁੰਦੀ ਹੈ। ਯਮ ਪੰਜ ਹਨ:—
ਅਹਿੰਸਾ=ਪੀੜ ਨਾ ਦੇਣੀ, ਮਾਰਨਾ ਨਾ। ਸਤ੍ਯ=ਸੱਚ।
ਝੂਠ ਨਾ ਬੋਲਣ ਤੇ ਕੁਦਰਤ। ਅਸ੍ਤੇਯ=ਨਾ ਲੈਣਾ। ਜਿਸ ਚੀਜ਼ ਪਰ ਆਪਣਾ ਹੱਕ ਨਹੀਂ ਉਸ ਦਾ ਨਾ ਲੈਣਾ।
ਬ੍ਰਹਮ ਚਰ੍ਯ=ਇੰਦ੍ਰੇ ਜਿੱਤ, ਕਾਮ ਵਾਸ਼ਨਾਂ ਤੇ ਬਲਵਾਨ ਹੋਣਾ।
ਅਪਰਿਗ੍ਰਹ=ਕਬਜ਼ੇ ਜਮਾਉਣ ਦੇ ਭਾਵ ਦਾ ਨਾ ਹੋਣਾ।
ਕਰੁਨਾ=ਕ੍ਰਿਪਾਲਤਾ, ਦ੍ਰਵਣਾ।
ਸਤਿ=ਸਚ। ਇਹ ਯਮ ਵਿਚ ਆ ਜਾਂਦਾ ਹੈ।
ਸੰਤੋਖ=ਜੋ ਪ੍ਰਾਪਤ ਹੋਵੇ ਉਸ ਵਿਚ ਰਾਜ਼ੀ। (ਇਹ) ਨੇਮ ਵਿਚ ਆ ਜਾਂਦਾ ਹੈ।

ਅਰਥ—ਹੇ ਮਨ ਮਾਲੀ ਬਣਕੇ ਸਤਿਗੁਰੂ ਦੀ ਕ੍ਰਿਪਾ ਨਾਲ ਸਮ, ਦਮ, ਨੇਮ ਵਿਰਾਗ ਯਮ, ਕਰੁਨਾ, ਸਤ, ਸੰਤੋਖ (ਆਦਿ ਸ਼ੁਭ ਗੁਣਾਂ ਦੀ ਆਪਣੀ ਸਰੀਰ ਰੂਪੀ ਧਰਤੀ ਵਿਚ) ਪਾਲਣਾ ਕਰ।

ਭਾਵ—ਇਹ ਭਾਵ ਕਵੀ ਜੀ ਦੇ ਹਿਰਦੇ ਵਿਚ ਸਿਰੀ ਰਾਗ ਵਿਚ ਕਹੇ ਸ਼ਬਦ 'ਅਮਲੁ ਕਰਿ

ਧਰਤੀ' ਤੋਂ ਆਇਆ ਜਾਪਦਾ ਹੈ। ਸ਼ੁਭ ਗੁਣਾਂ ਦੀ ਸਰੀਰ ਵਿਚ ਪਾਲਣਾ ਕਰਨੀ ਹੈ ਤਾਂ ਕਿ ਇਸ ਵਿਚ ਨਾਮ ਰੂਪ ਬੀਜ ਬੀਜਿਆ ਜਾ ਸਕੇ। 'ਵਿਣੁ ਗੁਣ ਕੀਤੇ ਭਗਤਿ ਨ ਹੋਇ' ਸ਼ਤਿਗੁਰ ਦਾ ਵਾਕ ਹੈ ।

ਅਗਲੇ ਅਧਯਾਯ ਦੇ ਮੰਗਲ ਵਿਚ ਭਗਤੀ ਰੂਪੀ ਖੇਤੀ ਦਾ ਜ਼ਿਕਰ ਕਰਨਗੇ। ਦੋਹਾਂ ਵਹਿਰਿਆਂ ਦਾ ਭਾਵ ਸਾਂਝਾ ਰਲਕ ਸੰਪੂਰਨ ਹੁੰਦਾ ਹੈ।

ਚੌਪਈ ॥ ਸ਼੍ਰੀ ਗੁਰ ਕਿਰਖੀ[1] ਕਾਜ ਕਰਾਵਹਿ । ਅਨਿਕ ਸਿੱਖ ਮਿਲਿ ਕਾਰ ਕਮਾਵਹਿ।ਹੋਵਹਿ ਅੰਨ ਅਤੋਟ ਕਿਦਾਰਾ[2]।ਖਲਵਾਰੇ ਬਹੁ ਲਗਹਿ ਅਪਾਰਾ ॥੨॥ ਦਰ ਲੌ[3] ਕੋਠੇ ਭਰਿ ਕਰਿ ਸਾਰੇ । ਦੇਗ ਚਲਾਵਹਿ ਸਦਾ ਉਦਾਰੇ । ਦੋਨਿ ਲਗਹਿ ਹੋਵਤਿ ਭੁਨਸਾਰਾ। ਜਾਮ ਨਿਸਾ ਲੌ[4] ਅਖੁਟ ਅਹਾਰਾ ॥ ੩ ॥ ਦੂਰ ਦੇਸ਼ ਤੇ ਨਰ ਮਿਲਿ ਬ੍ਰਿੰਦਾ।ਆਵਹਿ ਦਰਸ ਕਰਹਿ ਸੁਖਕੰਦਾ।ਬ੍ਰਹਮਚਾਰੀ,ਜਿ ਬਿਰਾਗੀ,ਗਯਾਨੀ । ਤਪੀ,ਅਤੀਤ,ਦਿਗੰਬਰਿ[5], ਧਯਾਨੀ ॥ ੪ ॥ ਜੋਗੀ,ਪੰਡਤ ਬਹੁ ਸੰਨਯਾਸੀ । ਹਿੰਦੂ, ਤੁਰਕ ਆਵਹਿ ਗੁਰ ਪਾਸੀ । ਰਾਇ ਰੰਕ[6] ਜੋ ਧਰਿ ਅਭਿਲਾਖਾ । ਦਰਸ਼ਨ ਕਰਹਿ ਸੁ ਪੂਰਹਿੰ[7] ਕਾਂਖਾ[8] ॥ ੫ ॥ ਦੇਹਿ ਉਪਾਇਨ ਲੇਹਿ ਸੁ ਨਾਂਹੀ[9] । ਕੀਰਤਿ ਪਸਰੀ ਸਭਿ ਭਵ ਮਾਂਹੀ । ਫਿਰਹਿ ਕਿ ਪਾਂਤਿ ਮਰਾਲਨ ਭੁਲੀ[10]।ਸਭਿ ਜਗ ਕਿਧੋਂ ਚੰਬੇਲੀ ਫੂਲੀ॥੬॥ ਚੰਦ ਚੰਦ੍ਰਿਕਾ[11] ਘਰ ਘਰ ਛਾਈ[12] । ਜਹਿੰ ਕਹਿੰ ਪਾਰ ਨ ਪਾਯੋ ਜਾਈ । ਸੁਨਿਕੈ ਸੁਜਸ ਹੋਤਿ ਮਨਚਾਉ । ਆਇ ਬਿਲੋਕੈਂ ਧਰਿਕੈ ਭਾਉ॥੭॥ ਦੂਰ ਹੁਤੇ ਸਭਿ ਬਧਿ ਬਧਿ ਟੋਲਾ[13]।ਹ੍ਵੈ ਸਮੀਪ ਸੁਖ ਲਹਹਿਂਅਮੋਲਾ।'ਸ਼੍ਰੀਨਾਨਕ ਸ਼੍ਰੀ ਨਾਨਕ' ਸਾਰੇ । ਉਪਮਾ ਕੇ ਜੁਤਿ ਸਰਬ ਉਚਾਰੇਂ ॥ ੮ ॥ ਏਕ ਸਮੈਂ ਸੰਗਤਿ ਬਹੁ ਆਈ । ਚਹੁੰਦਿਸ਼ਿ ਤੇ, ਕਛੁ ਗਨੀ ਨ ਜਾਈ। ਕਈ ਹਜ਼ਾਰ, ਨਗਰ ਕਰਤਾਰਾ[14] । ਮਾਨਵ ਮਿਲੇ ਨ ਪਾਯਤਿ ਪਾਰਾ ॥ ੯ ॥ ਧਰਹਿੰ ਕਾਮਨਾ ਦਰਸ਼ਨ ਕਰਿਹੀਂ।ਬਿਨਸੰਸੇਮਨਬਾਂਛਤ ਪੁਰਿ ਹੀਂ[15]।ਭਈਬਿਭਾ-

[1]ਖੇਤੀ ਦਾ । [2]ਖੇਤੀ ਤੋਂ । [3]ਦਰਵਾਜੇ ਤਕ । [4]ਪਹਿਰ ਰਾਤ ਬੀਤੀ ਤਕ । [5]ਨਾਂਗੇ । [6]ਰਾਜੇ ਤੇ ਕੰਗਾਲ । [7]ਪੂਰੀ ਕਰਦੇ ਹਨ ਗੁਰੂ ਜੀ । [8]ਮੁਰਾਦ । [9]ਲੋਕੀ ਭੇਟਾ ਜੋ ਦੇਣ ਗੁਰੂ ਜੀ ਨਹੀਂ ਲੈਂਦੇ । [10](ਇਹ ਕੀਰਤੀ) ਮਾਨੋਂ ਹੰਸਾਂ ਦੀ ਡਾਰ ਭੁੱਲੀ ਫਿਰਦੀ ਹੈ। [11]ਅਥਵਾ ਚੰਦ ਦੀ ਚਾਂਦਨੀ । [12]ਘਰ ਘਰ (ਚਾਂਦਨੀ) ਛਾ ਰਹੀ ਹੈ,ਭਾਵ ਕੀਰਤੀ ਨੂੰ ਇਹ ਉਪਮਾਂ ਦਿੱਤੀ ਹੈ ਕਿ ਮਾਨੋਂ ਇਕ ਹੰਸਾਂ ਦੀ ਡਾਰ ਭੁੱਲੀ ਹੋਈ ਫਿਰ ਰਹੀ ਹੈ। ਜਾਂ ਸਾਰੇ ਜਗ ਵਿਚ ਚੰਬੇਲੀ ਫੁਲ ਪਈ ਹੈ, ਜਾਂ ਘਰ ਘਰ ਚਾਂਦਨੀ ਛਾ ਰਹੀ ਹੈ। ਹੰਸਾਂ ਦੀ ਡਾਰ ਦਾ ਭੁੱਲੇ ਫਿਰਨਾ ਕਵਿਤਾ ਦੇ ਇਕ ਭਾਰੇ ਕਮਾਲ ਦਾ ਫੁਰਨਾ ਹੈ । [13]ਟੋਲੇ ਬੰਨ੍ਹ ਬੰਨ੍ਹਕੇ । [14]ਕਰਤਾਰ ਪੁਰ ਵਿਚ । [15]ਮਨੋ ਕਾਮਨਾਂ ਨਿਰਸੰਸੇ ਪੂਰੀਆਂ ਹੁੰਦੀਆਂ ਹਨ ।

ਵਰਿ[1] ਕੀਨ ਬਸੇਰਾ। ਪੁਰਿਕੇ ਚਹੁੰਦਿਸ਼ ਪਸਰਜੋ ਭੋਰਾ॥੧੦॥ਤਬਹੀ ਘਟਿ ਘੁਮਰ* ਘਿਰ ਆਈ। ਬਰਖਤਿ ਜਲ ਕੀ ਛਹਿਬਰ ਲਾਈ। ਬੀਤੀ ਨਿਸ ਪੁਨ ਭਾ ਭੁਨਸਾਰਾ[2]। ਸਗਰੋ ਦਿਵਸ ਪਰਤਿ ਰਹਜੋ ਬਾਰਾ[3] ॥ ੧੧ ॥ ਬਹੁਰ ਨ ਹਟੀ ਬਿਤੇ ਦਿਨ ਦੋਊ। ਬਿਨ ਅਹਾਰ ਆਤੁਰ[4] ਸਭਿ ਕੋਊ। ਭੋਜਨ ਕਰਨ ਨਹੀਂ ਬਿਧਿ ਹੋਈ। ਭੂਖੀ ਬਹੁਤ ਭਈ ਸਭਿ ਲੋਈ[5]॥੧੨॥ ਅਵਸਰ[6] ਕਰਨ ਨ ਪਾਇ ਅਹਾਰਾ[7]। ਜਹਿੰ ਜਹਿੰ ਪਸਰ[8] ਰਹਜੋ ਬਹੁ ਬਾਰਾ। ਸ਼੍ਰੀ ਗੁਰ ਤਬ ਧੂਮਸਾਲ ਮਝਾਰੀ। ਬੈਠੇ ਹੁਤੇ ਭੀਰ ਤਹਿੰ ਭਾਰੀ ॥ ੧੩ ॥ ਦੋਹਰਾ ॥ ਸ੍ਰੀ ਚੰਦ, ਲਖਮੀ ਚੰਦ, ਭ੍ਰਿਤ, ਲਹਿਣਾ[9] ਅਰ ਨਰ ਬ੍ਰਿੰਦ। ਬੈਠੇ ਸਰਬ ਸਮੀਪ ਹੀ ਮਧ ਬੈਦੀ ਕੁਲਚੰਦ ॥ ੧੪ ॥ ਚੌਪਈ ॥ ਸਭਿ ਸੰਗਤ ਕੋ ਭੂਖ ਬਿਸਾਲ।ਬਯਾਪੀ ਪੀਰਾ ਲਖੀ ਕ੍ਰਿਪਾਲਾ। ਸ਼੍ਰੀ ਚੰਦਹਿ ਕੋ ਆਇਸੁ ਕੀਨੋ। 'ਬਰਖਾ ਹੋਤਿ ਬਿਤੇ ਦਿਨ ਤੀਨੋ ॥ ੧੫ ॥ ਭਈ ਛੁਧਾਤੁਰ[10] ਸੰਗਤ ਭੂਰੀ।ਉਠਹੁ ਤਾਤ ਕੀਜੈ ਕ੍ਰਿਤ ਰੂਰੀ। ਤਰੁ ਕਿੱਕਰ ਕੇ ਵਹਿਰ ਜੁ ਠਾਂਢੇ[11]।ਚਢਿ ਉਪਰ ਝੁਣਹੁਗਹਿ ਗਾਢੇ[12]॥੧੬॥ਅਨਿਕਪ੍ਰਕਾਰ ਅਹਾਰ ਸੁ ਗਿਰਹੀ[13]। ਸੰਗਤਿ ਖਾਇ ਛੁਧਾ ਕੋ ਹਰਿਹੀ[14]। ਬਹੁਰ ਜਬੈ ਬਰਖਾ ਹਟਿ ਜੈ ਹੈ।ਹੋਇ ਸੁਖੀ ਤਬਿ ਸਦਨ ਸਿਧੈ ਹੈ'॥੧੭॥ਸ੍ਰੀਚੰਦ ਬਾਣੀ ਸੁਣਿ ਤਬ ਪ੍ਰਾਹੀ†। ਪਿਤ ਕੇ ਬਚ ਪ੍ਰਤੀਤਿ ਜਿਸ ਨਾਂਹੀ।'ਬਿਟਪਨ[15] ਸੰਗ ਅਸਨ ਕਿਨ ਲਾਯੋ। ਅਵਲੋਕਜੋ[16] ਨਹਿ ਕਿਸੁ ਸੁਨਾਯੋ ॥ ੧੮ ॥ ਪੁਰਬ ਕਬਹਿ ਨ ਹੋਈ ਐਸੇ।ਆਪ ਬਚਨ ਭਾਖਤਿ ਹੋ ਜੈਸੇ। ਸਿੱਧ ਮੁਨੀ ਅਰ ਜੇ ਅਵਤਾਰਾ। ਕਿਨਹੂੰ ਅਸ ਨਹਿੰ ਬਚਨ ਉਚਾਰਾ॥੧੯॥ ਜਿਉਂ ਬਿੱਪ੍ਰੀਤ[17] ਆਪ ਫੁਰਮਾਵੈ। ਹੌਂ ਨ ਕਰੋਂ ਨਰ ਬੀਚ ਲਜਾਵੋਂ[18]। ਜਾਨਜੋ ਤਾਤਪ੍ਰਤੀਤ ਬਿਹੀਨਾ।ਪ੍ਰਭੁ ਤਬ ਦੁਤਿਯ ਸੰਗ ਬਚ ਕੀਨਾ॥੨੦॥'ਲਖਮੀ ਦਾਸ ਸੁਨਹੁ ਸੁਤ ਆਇਸੁ। ਕਰਹੁ ਕਿਰਤ ਇਹ ਬਿਲਮ ਗਵਾਇਸ[19]। ਵਹਿਰ ਮਹੀ-

---

[1]ਰਾਤ। [2]ਸਵੇਰਾ। [3]ਜਲ ਭਾਵ ਮੀਂਹ ਪੈਂਦਾ ਰਿਹਾ। [4]ਦੁਖੀ। [5]ਲੋਕ। [6]ਸਮਾਂ। [7]ਰੋਟੀ ਕਰਨ ਦਾ। [8]ਫੈਲ। [9]ਸ੍ਰੀ ਚੰਦ, ਲਖਮੀ ਦਾਸ (ਹੋਰ) ਦਾਸ ਤੇ ਲਹਿਣਾ ਜੀ। [10]ਭੁੱਖੀ। [11]ਖੜੇ ਹਨ। [12]ਚੰਗੀ ਤਰ੍ਹਾਂ ਫੜਕੇ। [13]ਡਿੱਗੇਗਾ। [14]ਭੁਖ ਦੂਰ ਕਰੇਗੀ। [15]ਨਿੱਢਾਂ। [16]ਨਾ ਕਿਸੇ (ਕਦੀ) ਦੇਖਿਆ ਤੇ ਨਾ ਸੁਣਾਇਆ। [17]ਪੁੱਠੀ ਭਾਵ ਅਣਹੋਈ ਗਲ। [18]ਸ਼ਰਮਿੰਦਾ ਹੋਵਾਂਗਾ। [19]ਦੇਰ ਗੁਆਕੇ (ਭਾਵ ਛੇਤੀ)। *ਪਾ:—ਘਟਾ ਘੁਮੰਡ।

†ਪਾ:—ਸਿਰੀਚੰਦ ਬਾਣੀ ਤਬ ਪ੍ਰਾਹੀ।

ਰੁਹਿ[1] ਝੂਲਹੁ ਜਾਈ। ਸੰਗਤਿ ਸਗਰੀ ਲੇਹੁ ਬੁਲਾਈ ॥ ੨੧ ॥ ਬਹੁ ਭੂਖੇ ਤ੍ਰਿਪਤਾਵਹੁ ਆਛੇ।ਕਰਹਿੰ ਨਹੀਂ[2],ਤਬ ਆਵਹੁ ਪਾਛੇ[3]।ਤਿਸਬਿਧਿ ਉੱਤਰ ਦੀਨੋ ਤਾਂਹੀ। ਪਿਤ ਰਜਾਇ ਚਿਤ ਮਾਨਤਿ ਨਾਂਹੀ ॥ ੨੨ ॥ ਦ੍ਵੈ ਸੁਤ ਲਖੇ ਪ੍ਰਤੀਤ ਨ ਆਈ[4]। ਉਚਿਤ ਨ[5]ਇਹੁ ਬਿਸ਼ਾਲ ਬਡਿਆਈ। ਉੱਤਮ ਹੁਤੋ ਜੁ ਦਾਸਨ ਮਾਂਹੀ। ਲਹਿਣੇ ਸੰਗ ਗਿਰਾ ਪੁਨ ਪਾਹੀਂ[6]॥੨੩॥ 'ਲਹਿਣੇ ਉਠੋ ਸੁ ਲਹਿਣਾ ਤੋਹੀ। ਤੂਰਨ ਕਰਹੁ ਜੁ ਆਇਸੁ ਮੋਹੀ। ਸੰਗਤਿ ਸਗਰੀ ਲੇਹੁ ਪਿਛਾਰੀ। ਹੈ ਤੁਮ ਜਾਵਹੁ ਸਭਿਨਿ ਅਗਾਰੀ॥੨੪॥ਵਹਿਰ ਜਿ ਸਾਖੀ[7] ਝੂਲਹੁ ਨੀਕੇ। ਦੇਹੁ ਅਹਾਰ ਭਾਵਤੇ ਜੀ ਕੇ[8]।ਸੁਨਿ ਕਰਿ ਤਨ ਪਰ ਪਟ ਨ ਸੰਭਾਰਾ। ਉਠਿ ਕੈ ਤੂਰਨ ਨਿਕਸਜੋ ਦ੍ਵਾਰਾ ॥ ੨੫ ॥ ਸਗਰੀ ਸੰਗਤਿ ਸੰਗ ਬੁਲਾਈ।ਬਿਟਪ ਬਿਲੋਕਿ ਚਢਜੋ ਤਥਿ ਧਾਈ।ਗਹੇ ਪ੍ਰਕਾਂਡ[9] ਸਜੋਰ ਹਿਲਾਏ ।ਗਿਰਤਿ ਪਿਖੇ ਭੋਜਨ ਬਹੁ ਭਾਏ ॥੨੬॥ ਮੋਦਕ[10] ਸਸਕੁਲਿ[10]* ਪਰਪਾ[10] ਪੂਰੀ[11]।ਪਿਖਤਿ ਸਰਬ ਭਾ ਅਚਰਜ ਭੂਰੀ।ਅਧਿਕ ਛੁਧਾਮਹਿੰ ਹੁਤੇਬਿਹਾਲਾ । ਅਚਵਨ[12] ਲਾਗੇ ਸ੍ਵਾਦ ਬਿਸ਼ਾਲ॥੨੭॥ਜਿਉਂ ਜਿਉਂ ਝੂਲਹਿੰ ਬਿਟਪਨ ਸੋਊ। ਤਿਉਂ ਤਿਉਂ ਗਿਰਹਿੰ,ਖਾਇ ਸਭਿ ਕੋਊ। ਨਾਨਾ ਭਾਂਤਿ ਪਰਹਿੰ ਧਰ ਆਈ।ਲਗੇ ਨ ਦੀਸਹਿੰ ਪਰਤਿਦਿਸਾਈ[13]॥੨੮॥ਅਚਰਜ ਭੇ ਗਤਿ ਜਾਇ ਨ ਜਾਨੀ। 'ਧੰਨ ਧੰਨ' ਕਹਿੰ 'ਗੁਰ ਗੁਨਖਾਨੀ'। ਇਕ ਤੋ ਭੂਖੇ ਬਾਸੁਰ ਤੀਨੀ[14]। ਮਿਲਜੋ ਨ ਅਵਸਰ[15] ਅਸਨ ਨ ਕੀਨੀ॥੨੯॥ਦ੍ਰੁਤਿਯ ਸਾਦਮੈ[16] ਮਿਲਜੋ ਅਹਾਰਾ। ਖਾਇ ਅਧਿਕ ਸੁਖ ਰਿਦੇ ਉਦਾਰਾ[17] । ਚਿਰੰਕਾਲ ਲੌ ਅਚਵ ਅਘਾਏ[18] । 'ਭਏ ਤ੍ਰਿਪਤ'ਇਵ ਮੁਖਹਿੰ ਅਲਾਏ ॥੩੦॥ਹਟਿ ਜਬ ਰਹੇ[19] ਬਿਲੋਕੇ ਲਹਿਣੇ। ਉਤਰਜੋ ਤਰੇ ਛੋਰਿ ਕਰਿ ਟਹਿਣੇ।ਬਿੰਸਤ ਚਤੁਰ ਹਜ਼ਾਰ[20] ਹੁਤੇ ਨਰ† । ਸਭਿ ਤ੍ਰਿਪਤਾਏ ਰਹਜੋ ਹਰਖ ਭਰਿ ॥੩੧॥ ਹੈ ਕੈ

[1]ਬ੍ਰਿੱਛ ਨੂੰ। [2](ਜਦੋਂ ਰੱਜਕੇ) ਨਾਂਹ ਨਾਂਹ ਕਰਨ ਲਗ ਜਾਣ। [3]ਦੇਖੋ (ਕਿ ਕਿਸੇ ਨੂੰ) ਭਰੋਸਾ ਨਹੀਂ ਆਇਆ। [4]ਲਾਇਕ ਨਹੀਂ ਹਨ। [5]ਕਹੀ। [6]ਬ੍ਰਿੱਛ। [7]ਟਾਹਣੇ। [8]ਲੜ੍ਹ। [9]ਜਲੇਬੀ [ਸੰਸਃ, ਸ਼ਸ਼ਕੁਲੀ=ਪਕਵਾਨ]। [10]ਪ੍ਰਾਕੜੀ, ਪੂੜਾ (ਅ) ਕਰਾਰੀ, ਪੂਰੀ ਦਾ ਵਿਸ਼ੇਸ਼ਨ ਹੈ [ਸੰਸਃ, ਪਰਿ-ਪਾਕ=ਚੰਗੀ ਤਰ੍ਹਾਂ ਪੱਕੀ ਹੋਈ]। [11]ਪੂੜੀਆਂ। [12]ਖਾਣ। [13]ਪਰ ਭਿਗਦੇ ਦਿਸਦੇ ਸਨ। [14]ਤਿੰਨਾਂ ਦਿਨਾਂ ਦੇ। [15]ਸਮਾਂ। [16]ਸ੍ਵਾਦੀਕ। [17]ਵਧਿਆ। [18]ਖਾ ਕੇ ਰੱਜ ਗਏ। [19](ਖਾਣੋਂ) ਹਟ ਗਏ। [20]ਚੌਵੀ ਹਜ਼ਾਰ। *ਪਾਃ—ਸ਼ਕੁਲੀ [ਸੰਸਃ,ਸ਼ਖਲੀ] †ਜਿਨ੍ਹਾਂ ਨੇ ਬਾਬਾ ਖੇਮ ਸਿੰਘ, ਸੰਤ ਅਤਰ ਸਿੰਘ ਆਦਿ ਸੰਤਾਂ ਦੇ ਦੁਆਰੇ ਸੰਗਤਾਂ ਦੇ ਇੱਕੱਠ ਡਿੱਠੇ ਹਨ ਓਹ ਸੋਚ ਸਕਦੇ ਹਨ ਕਿ ਸਤਿਗੁਰੂ ਜੀ ਦੇ ਆਪਣੇ ਦੁਆਰੇ ਐਨੀ ਸੰਗਤ ਦਾ ਜੁੜਨਾ ਇਕ ਮਾਮੂਲੀ ਗਲ ਹੈ।

ਸੰਗਤਿ ਕੇਰ ਅਗਾਰੀ। ਚਲਿ ਆਯੋ ਧੂਮਸਾਲ ਮਝਾਰੀ। ਪਾਇਨ ਪਾਸ ਲਕੁਟ ਕੀ ਨਮਾਈਂ[1]। ਪਰਸੋ ਦੀਨ ਹ੍ਵੈ ਪ੍ਰੇਮਹਿ ਛਾਈ ॥ ੩੨ ॥ ਤਿਹ ਛਿਨ ਕਛੁਕ ਸ਼ਕਤਿ ਹ੍ਵੈ ਆਈ। ਭਾਨੁ ਉਗਤਿ ਜੈਸੇ ਅਰੁਨਾਈ[2]। ਸੰਗਤਿ ਪਾਇਨਿ ਪਰੀ ਪਿਛਾਰੀ। ਸ਼ਰਧਾ ਜਗੀ ਪਰਮ ਸੁਖਕਾਰੀ ॥੩੩ ॥ ਬੈਠਹਿੰ ਬਿਸਮਹਿੰ ਬਚਨ ਬਖਾਨਹਿੰ। 'ਅਤਿਸ਼ੈ ਅਚਰਜ ਕੋ ਨਹਿੰ ਜਾਨਹਿੰ।ਪੁਰਬ ਭਈ ਨ ਕਬਹੂੰ ਐਸੇ। ਤਰੁ ਤੇ ਅਸਨ ਅਚਾਯੋ ਜੈਸੇ॥੩੪॥ ਪੂਰਨ ਕਲਾ-ਵਾਨ ਪਹਿਚਾਨੇ। ਮਾਨਵ ਆਨਿ ਅਨੇਕ ਮਿਲਾਨੇ। ਜਿਤ ਦਿਸ਼ ਸ਼੍ਰੀ ਗੁਰ ਜਾਇੰ ਅਗਾਰੀ । ਤਿਤ ਦਿਸ਼ਿ ਗਵੈਂ[a] ਹਜ਼ਾਰ ਪਿਛਾਰੀ ॥ ੩੫ ॥ 'ਸ਼੍ਰੀ ਨਾਨਕ ਸ਼੍ਰੀ ਨਾਨਕ' ਨਾਮੂ। ਜਹਿੰ ਤਹਿੰ ਹ੍ਵੈ ਉਚਾਰਿ ਸੁਖਧਾਮੂ । ਗਾਵਹਿੰ ਸ਼ਬਦ ਪਵੈਂ ਦ੍ਰਿਢ ਪ੍ਰੇਮਾ। ਕਰਿ ਬਿਚਾਰ ਹੁਇ ਚਿੱਤ ਸੁ ਖੇਮਾ[6] ॥ ੩੬॥ਸਤਿਜੁਗ ਬਿਖੈ ਬੇਲ* ਭੂਪਾਲਾ। ਕਲੀ ਕਾਲ ਬਰਤਾਇ ਬਿਸਾਲਾ[4]। ਚੋਰ ਦੁਸ਼ਟ ਅਘ ਕਰਤਿ ਅਨੇਕਾ।ਨਹਿੰ ਸਤਿ ਸੰਗਤ ਹ੍ਵੈ ਨ ਬਿਬੇਕਾ॥੩੭॥ ਸੋ ਸਤਿਜੁਗ ਕਲਿ ਕਾਲ ਮਝਾਰਾ।ਪ੍ਰਗਟ ਕੀਨ ਤਬ ਪ੍ਰਭੁ ਉਦਾਰਾ[5]।ਜਹਿੰ ਤਹਿੰ ਹੋਇ ਰਹਯੋ ਸਤਿਸੰਗਾ । ਸੱਤਿਨਾਮ ਸਿਮਰਹਿੰ ਦੁਖ ਭੰਗਾ ॥ ੩੮ ॥ ਮਿਲਹਿੰ ਬਿਚਾਰਹਿੰ ਗਾਵਹਿੰ ਕੀਰਤਿ। ਸ਼ੋਭਾ ਸਗਲ ਜਗਤ ਬਿਸਤੀਰਤਿ। ਜੈ ਜੈ ਕਾਰ ਹੋਤਿ ਚਹੁੰ ਫੇਰਾ।ਉਮਗਤਿ ਸਭਿ ਕੈ ਪ੍ਰੇਮਘਨੇਰਾ॥੩੯॥ਮਾਨਵ ਮਿਲੇ ਅਨੇਕ ਹਜ਼ਾਰਾ। ਸਰਬ ਦੇਗ ਤੇ ਖਾਇੰ ਅਹਾਰਾ। ਦਰਬ ਉਪਾ-ਇਨ ਆਨਹਿੰ ਕੋਈ। ਕਿਹ ਤੇ ਲੋਹਿੰ ਨ,ਫੇਰਹਿੰ ਸੋਈ ॥੪੦॥ਸਵਾ ਜਾਮ ਨਿਸ ਜਾਹਿੰ ਸ਼ਨਾਨਾ। ਜਲ ਮਹਿੰ ਤਿਸ਼ਟੈਂ[7] ਕ੍ਰਿਪਾਨਿਧਾਨਾ। ਭੋਰ ਹੋਤਿ ਲੌ ਠਾਂਢੇ[8] ਰਹਿਹੀਂ । ਕੰਠ ਸਮਾਨ ਜਾਂਹਿ ਜਲ ਅਹਿਹੀ ॥ ੪੧ ॥ ਲਹਿਣਾ ਜਾਇ ਸੰਗ ਤਿਹ ਕਾਲਾ । ਸੇਵਹਿ ਸਤਿਗੁਰ ਚਰਨ ਰਸਾਲਾ। ਹਿਮ ਰੁਤ[9]

---

[1]ਲਕੜੀ ਵਾਂਙੂ ਡਾਵ ਸਿੱਧਾ।[2]ਸੂਰਜ ਚੜ੍ਹੇ ਜਿਵੇਂ ਲਾਲੀਹੋ ਜਾਂਦੀਹੈ।[3]ਜਾਂਦੇ ਹਨ।[6]ਚਿਤ ਕਲਜਾਨ (ਦੇ ਸੁਖ ਵਾਲਾ) ਹੋ ਜਾਂਦਾ ਹੈ। [4](ਸਤਿਜੁਗ ਵਿਚ ਇਸ ਨੇ) ਕਲਜੁਗ ਵਰਤਾ ਦਿੱਤਾ ਸੀ। [5]ਭਾਵ, ਤਿਵੇਂ ਕਲਜੁਗ ਵਿਚ ਸ਼੍ਰੀ ਗੁਰੂ ਜੀ ਨੇ ਸਤਿਜੁਗ ਵਰਤਾ ਦਿੱਤਾ। [7]ਖੜੇ ਰਹਿਣ। [8]ਖੜੇ। [9]ਸਿਆਲੇ ਦੀ ਰੁੱਤ, ਸਰਦੀ।

*ਸਤਿਜੁਗ ਵਿਚ ਇਕ ਰਾਜ ਰਿਸ਼ੀ ਹੋਇਆ ਹੈ ਜੋ ਪ੍ਰਿਥੂ ਦਾ ਪਿਤਾ ਸੀ। ਕਥਾ ਇਹ ਹੈ ਕਿ ਇਹ ਬ੍ਰਾਹਮਣਾਂ ਦੇ ਉਲਟ ਟੁਰਿਆ, ਇਸ ਨੇ ਵਰਣ ਸ਼ੰਕਰ ਫੈਲਾਇਆ, ਨਿਸ਼ਾਧਾਂ ਤੇ ਝੀਵਰਾਂ ਦੀ ਕੁਲ ਇਸ ਨੇ ਅਰੰਭ ਕੀਤੀ ਤੇ ਸਰਬ ਪ੍ਰਕਾਰ ਅਧਰਮ ਦਾ ਪ੍ਰਚਾਰ ਕੀਤਾ।

ਹੁਤੀ ਸੀਤ ਅਧਿਕਾਈ। ਇਕ ਦਿਨ ਪੁਨ ਬਰਖਾ ਬਰਖਾਈ॥੪੨॥ ਜਲ ਮਹਿੰ ਪੈਠੇ ਗੁਨੀ ਗਹੀਰੰ। ਲਹਿਣਾ ਬੈਠਨੋ ਸ਼ਰਿਤਾ ਤੀਰੰ। ਭਯੋ ਸ਼ੀਤ[1] ਤਿਹ ਕਾਲ ਬਿਸਾਲਾ। ਭੀਗੇ ਚੀਰ ਨੀਰ ਕੇ ਨਾਲਾ॥ ੪੩॥ ਸਰਦੀ ਤਬ ਲਹਿਣੇ ਕੌ ਬਜਾਪੀ। ਥਰ ਥਰ ਸੀਤ ਸੰਗ ਦੇਹਿ ਕਾਂਪੀ। ਦੰਤ ਜੁਟੇ ਮੁਖ ਜਾਇ ਨ ਬੋਲਾ। ਪਰਨੋ ਧਰਾ ਪੁਨ ਹੋਇ ਅਡੋਲਾ॥ ੪੪॥ ਨਹਿੰ ਸੁਧ ਈਖਦ[2] ਰਹੀ ਸਰੀਰਾ। ਕਰ ਤੇ ਗਿਰੇ ਜੁ ਗੁਰ ਕੇ ਚੀਰਾ। ਤਿਹ ਛਿਨ ਨਿਕਸੇ ਵਹਿਰ ਗੁਸਾਈਂ। ਪਿਖਨੋ ਦਾਸ ਸੁਧ ਜਾਂਹਿ ਨ ਕਾਈ॥ ੪੫॥ ਭੀਗ ਸਰੀਰ ਚੀਰ ਗੇ ਜਾਂਕੇ। ਪਰੇ ਅਚੇਤ ਅੰਗ ਛਿਤ[3] ਤਾਂਕੇ।ਪਦ ਪੰਕਜ ਤਨ ਸੋਂ ਪਰਸਾਯੋ। ਸਰਬ ਅੰਗ ਤੇ ਸ਼ੀਤ ਨਸਾਯੋ।੪੬॥ਭਈ ਉਸ਼ਨਤਾ[4] ਸੁਧ ਹ੍ਵੈ ਆਈ। ਦੇਖਿ ਪਰਨੋ ਪਾਇਨ ਲਪਟਾਈ। ਬੂਝਨੋ ਦਾਸ ਤਬਹਿ ਜਗਨਾਥਾ। 'ਕੌਨ ਹਾਲ ਬੀਤਨੋ ਤੁਝ ਸਾਥਾ ?'॥ ੪੭ ॥ ਬੋਲਨੋ ਲਹਿਣਾ ਦ੍ਵੈ ਕਰ ਜੋਰੀ। 'ਸੁਨੀਏ ਪ੍ਰਭੂ ਦਸ਼ਾ ਜਸ ਮੋਰੀ। ਬਸਤ੍ਰ ਭੀਜਿ, ਭਾ ਸ਼ੀਤ ਘਨੇਰਾ। ਜੁਟੇ ਦੰਤ ਤਨ ਗਿਰ ਗਨੋ ਮੇਰਾ॥ ੪੮ ॥ ਚਰਨ ਕਮਲ ਤੁਮ ਆਨਿ ਛੁਹਾਵਾ।ਤਤਖਿਨ ਸਗਰੋ ਸ਼ੀਤ ਨਸਾਵਾ। ਅਬ ਸੁਚੇਤ ਭਾ ਮੋਰ ਸਰੀਰਾ। ਰਾਵਰ ਭੰਜਤਿ[5] ਹੋ ਸਭਿ ਪੀਰਾ'॥੪੯॥ ਸੁਨਿ ਬੋਲੇ ਸ਼੍ਰੀ ਪ੍ਰਭੂ ਕ੍ਰਿਪਾਲਾ।'ਹੌਂ ਘਾਲਤਿ ਜੋ ਘਾਲ ਬਿਸਾਲਾ।ਅਨਿਕ ਪ੍ਰਕਾਰਨ ਜੋ ਤਪ ਕਰਨਾ। ਸਭਿ ਸਿੱਖਨ ਹਿਤ[6] ਲਖਹੁ ਅਚਰਨਾ'॥ ੫੦ ॥ ਜੋ ਮੇਰੇ ਮਹਿੰ ਸ਼ਰਧਾ ਧਰਿਹੀਂ।ਮਨ ਕਰਿ ਸ਼ਬਦ ਕਮਾਵਨ ਕਰਿਹੀਂ।ਨਾਨਕ ਪੰਥੀ ਜਿਨ ਕੋ ਨਾਮ। ਵਾਹਿਗੁਰੂ ਜਪ ਰਹਿਤਿ ਅਕਾਮ[7]॥ ੫੧ ॥ ਸੋ ਜਮ ਕੋ ਨਹਿੰ ਦੇਖਨ ਪੈ ਹੈਂ।ਸੁਖ ਸੋਂ ਗਤਿ[8] ਪ੍ਰਾਪਤਿ ਤਿਨ ਹ੍ਵੈ ਹੈ'।ਕਮਲ ਬਦਨ ਤੇ ਕਹਿ ਅਸ ਬਾਨੀ। ਪੁਨ ਪੁਰਿ ਮਹਿੰ ਆਏ ਗੁਨਖਾਨੀ॥੫੨॥ ਬੈਠਤਿ ਭੇ ਧੂਮਸਾਲ ਮਝਾਰੀ। ਸੰਗਤ ਆਵਹਿ ਕਰਹਿ ਜੁਹਾਰੀ। ਕਰਨ ਲਗੇ ਤਪ ਕ੍ਰੂਰ[10] ਬਡੇਰਾ। ਪੁਰਿ ਕੇ ਨਿਕਟ ਨੀਕ ਥਲ ਹੇਰਾ॥੫੩॥ਤਹਾਂ ਕੀਨ ਇਕਕੁੱਟੀ ਨਿਰਾਲੀ। ਰੋਰਨ ਸੇਜ ਡਸਾਇ ਦੁਖਾਲੀ[11]। ਨਿਜ ਸਰੀਰ ਕੇ ਸਮ ਬਨਵਾਈ। ਥਾਇੰ ਸ਼ੇਸ਼ ਨਹਿੰ ਜਹਾਂ ਰਹਾਈ[12]॥ ੫੪ ॥ ਪੌਢਹਿੰ ਬੈਠਹਿੰ ਰਹਿੰ

[1]ਠੰਢ । [2]ਥੋੜੀ ਥੀ। [3]ਧਰਤੀ ਤੇ। [4]ਗਰਮੀ। [5]ਨਾਸ਼ ਕਰਦੇ ਹੋ । [6]ਸਿੱਖਾਂ ਵਾਸਤੇ। [7]ਕੰਮ । [8]ਕਾਮਨਾਂ ਰਹਿਤ। [9]ਮੋਖ। [10]ਕਰੜਾ ਤਪ । [11]ਦੁਖਾਂ ਵਾਲੀ । [12]ਜਿਸ ਪਰ ਵਾਧੂ ਥਾਂ ਨਹੀਂ ਸੀ ਰਹੀ, ਯਾ ਰਖੀ।

ਤਿੰਹ ਮਾਂਹੀ। ਕਰਨ ਸ਼ਨਾਨ ਸਮੈਂ ਦੁਇ ਜਾਹੀਂ। ਚਹੁੰਦਿਸ਼ਿ ਤੇ ਨਰ ਆਇ ਬਿਸ਼ਾਲਾ। ਦਰਸ ਬਿਲੋਕ ਧਰਹਿੰ ਪਦ ਭਾਲਾ[1] ॥ ੫੫ ॥ ਕਰਹਿੰ ਕਾਮਨਾ ਹਿਰਦੇ ਜੋਈ। ਪੂਰਨ ਹੋਇ ਸਰਬ ਕੀ ਸੋਈ। ਜੁਗਲ ਕਾਲ[2] ਭਲ ਬਨਹਿ ਅਹਾਰਾ। ਅਚਵੈਂ ਰੁਚਿ ਅਨੁਸਾਰ ਅਪਾਰਾ[3] ॥੫੬॥ ਬਹੁਤ ਰਸੋਈਏ ਦੇਗ ਕਰੈਈਂ।ਜਿਤਿਕ ਅੰਨ ਚਹਿੰ ਤੇਤਿਕ ਲੈਈਂ।ਨੀਕੀਰੀਤਿ ਸੁਧਾਰਿ ਬਨਾਵਹਿੰ। ਜਿਨ ਤੇ ਸ੍ਵਾਦ ਮਹਾਂ ਸ਼ੁਭ ਆਵਹਿ ॥ ੫੭ ॥ ਸਰਬ ਤਜਾਰ ਪ੍ਰੈ ਭੋਜਨਜਥਿਹੀ।ਜਾਇ ਰਸੋਈਆ ਗੁਰ ਢਿਗ ਭਥਿਹੀ।ਹਾਥ ਬੰਦਿ ਪ੍ਰੈ ਠਾਂਢੇ ਰਹਿਹੀ। ਨਿਜ ਮੁਖ ਤੇ ਕੋ ਬਚਨ ਨ ਕਹਿਹੀ ॥ ੫੮ ॥ ਬੀਤਹਿ ਕਿਤਿਕ ਕਾਲ ਅਸ ਭਾਂਹੀ।ਜਬ ਲੌ ਪ੍ਰਭੂ ਬਿਲੋਕੈਂ ਨਾਂਹੀ।ਸਹਿਜ ਸੁਭਾਇ ਦ੍ਰਿਸ਼ਟਿ[4] ਗੁਰ ਪਰਿਹੀ। ਬਿੱਪ੍ਰ ਸੰਗ[5] ਅਸ ਬਚਨ ਉਚਰਿਹੀਂ ॥੫੯॥'ਹੇ ਦਿਜ ਭੋਜਨ ਭਯੋ ਤਯਾਰੀ। ਆਇ ਹਕਾਰਨ ? ਕਹੁ ਉਚਾਰੀ'। 'ਸ਼੍ਰੀ ਪ੍ਰਭੂ ਤੁਮਰੀ ਕਰੁਨਾ ਕਰਿਕੈ। ਭਯੋ ਅਹਾਰ ਤਿਯਾਰ ਸੁਧਰਿਕੈ'।੬੦।ਤਬਿ ਤਿਹ ਸੰਗ ਜਾਇ ਜਗ ਸਾਈਂ। ਰੁਚਿ ਅਨੁਸਾਰ ਸੁ ਭੋਜਨ ਖਾਈਂ। ਬਹੁਰ ਦੇਗ਼ ਵਰਤੈ ਪਸ਼ਚਾਤੀ। ਸਰਬ ਸੰਗਤਾ ਹੋਇ ਅਘਾਤੀ[6] ॥ ੬੧ ॥ ਦੋਨੋ ਸਮੈ ਭਾਂਤਿ ਇਸ ਹੋਇ।ਆਵਹਿੰ ਖਾਇੰ,ਨ ਹਟਿਕੈ ਕੋਇ।ਦਰਸ਼ਨ ਦੇਖਹਿੰ ਪੂਰੈਂ ਆਸਾ। ਪਢਹਿੰ ਸ਼ਬਦ ਕਰਿ ਪ੍ਰੇਮ ਹੁਲਾਸਾ ॥੬੨॥ ਕਿਤਿਕ ਸਮੀਪ ਰਹੈਂ ਸੁਖ ਪਾਈਂ। ਕਿਤਿਕ ਦਰਸ ਕਰਿ ਸਦਨ ਸਿਧਾਈਂ। ਇਸ ਪ੍ਰਕਾਰ ਬੀਤਨੋ ਕਿਤ ਕਾਲਾ। ਬਹੁਰ ਤਪਹਿੰ ਤਪ[7] ਕਠਨ ਕ੍ਰਿਪਾਲਾ॥੬੩॥ ਭੋਜਨ ਤਜਨੋ, ਨ ਅਚੈਂ ਕਦਾਈਂ[8] । ਏਕ ਅਰਕ[9] ਫੁਲ* ਖਾਇ ਮੰਗਾਈ। ਤਿਸ ਪ੍ਰਕਾਰ ਨਿਸ ਦਨੋਸ ਬਿਤਾਵਹਿੰ। ਪੁਨ ਜਲ ਆਦਿ ਨ ਕੰਠ ਪੁਚਾਵਹਿੰ ॥੬੪॥ ਦੋਇ ਕੋਸ ਲਗ ਕੀਨ ਨਿਸ਼ਾਨੀ। ਤਿਨਕੇ ਬਿਚ ਬਿਚਰਤਿ ਗੁਨਖਾਨੀ। ਸ਼੍ਰੀ ਮੁਖ ਤੇ ਸ਼ੁਭ ਸ਼ਬਦ ਉਚਾਰਹਿੰ। ਠਾਂਢੇ ਸਗਰੇ ਦਨੋਸ ਗੁਜ਼ਾਰਹਿੰ ॥ ੬੫ ॥ ਦੋਹਰਾ॥ ਇਤ ਤੇ ਉਤ ਉਤ ਤੇ ਸੁ ਇਤ ਬਾਸੁਰ ਕਰੈਂ ਬਿਹਾਂਇ। ਕਰਿ ਕੁਪੀਨ ਕਟ ਤਾਂਬ੍ਰ ਕੀ[10]ਸਿਰ ਦੋਕੂਲ[11]† ਸੁਹਾਇ॥੬੬॥

---

[1]ਚਰਨਾਂ ਤੇ ਮੱਥਾ। [2]ਦੋਨੋਂ ਵੇਲੇ। [3]ਜੋ ਪਾਰ ਰਹਤ ਹਨ (ਅ) ਬੇਗਿਣਤ (ਲੋਕੀ)। [4]ਨਜ਼ਰ। [5]ਭਾਵ, ਰਸੋਈਏ ਨੂੰ। [6]ਤ੍ਰਿਪਤ। [7]ਤਪ ਤਪਿਆ (ਭਾਵ ਕੀਤਾ)। [8]ਕਦੇ ਬੀ। [9]ਅੱਕ ਦਾ। [10]ਤਾਂਬੇ ਰੰਗੀ [ਸੰਸਃ, ਤਾਮ੍ਰਃ] (ਅ) ਲਾਲ ਰੰਗ ਦਾ ਚੰਦਨ [ਸੰਸਃ, ਤਾਮ੍ਰ] ਭਾਵ ਰਕਤ ਚੰਦਨ ਦੇ ਰੰਗ ਦੀ। [11]ਸਾਫਾ, ਛੋਟੀ ਪੱਗ। *ਪਾਃ—ਫਲ। †ਪਾਃ—ਪਰ ਕੁਲਹ।

ਚੌਪਈ॥ ਸਗਰੇ ਤਜਾਗੇ ਅਪਰ ਜਿ ਚੀਰ॥ ਫਿਰੈਂ ਪ੍ਰਭੂ ਹੈ ਨਗਨ ਸਰੀਰਾ[1]। ਬਹੁਰੋ ਆਇ ਬਿਭਾਵਰਿ[2] ਜਬਿਹੀ। ਇਸਥਿਤ ਹੋਇਂ ਕੁਟੀ ਮਹਿ ਤਬਿਹੀ ॥੬੭॥ ਸਿਹ਼ਜਾ ਰੋਰਨ ਕੀ ਜੁ ਬਨਾਈ। ਤਿਹ ਪਰ ਪੌਢ ਰਹੈਂ ਗਤਿਦਾਈ। ਬਡੀ ਭੋਰ ਉਠਿ ਸਰਿਤਾ ਤੀਰਾ। ਜਾਇ ਸੁ ਮੱਜਹਿਂ ਗੁਨੀ ਗਹੀਰਾ॥੬੮॥ ਕਰੀ ਨਿਸ਼ਾਨੀ ਤਿਨ ਕੇ ਮਾਂਹੀ[3]। ਬਿਚਰਹਿਂ ਪੁਨ ਬੈਠਹਿਂ ਪ੍ਰਭੁ ਨਾਂਹੀ। ਕਿਤਿਕ ਕਾਲ ਇਉਂ ਬਿਤਵਨ ਕੀਨਾ॥ਬਹੁਰ ਅਰਕ ਫੁਲ ਸੋ ਤਜਿ ਦੀਨਾ ॥ ੬੯ ॥ ਸਿਕਤਾ[4] ਇਕ ਮਾਸਾ ਮੁਖ ਪਾਵਹਿਂ। ਤਜਾਗਜੋ ਔਰ, ਨਹੀਂ ਕੁਛ ਖਾਵਹਿਂ*। ਸ਼੍ਰੀ ਮੁਖ ਪੰਕਜ ਬਚਨ ਅਲਾਵਾ। 'ਨਾਉਂ ਸੁਹਾਵਾ ਵਖਤ ਸੁਹਾਵਾ†' ॥ ੭੦॥ ਬਿਚਰਹਿਂ ਉਚਰਤਿ ਇਸੀ ਪੁਕਾਰਾ। ਮਸਤਕ ਦਿਪੈ

[1](ਹੋਰ) ਸਰੀਰ ਨੰਗਾ। [2]ਰਾਤ। [3]ਭਾਵ ਦੋ ਕੋਹਾਂ ਵਿਚ ਦੇਖੋ ਅੰਕ ੬੫। [4]ਰੇਤ।

*ਕੁਛ ਨਾਂ ਖਾਣਾ ਯਾਂ ਅਤਿ ਥੋੜਾ ਖਾਣਾ ਇਕ ਹਠ ਕਰਕੇ ਹੁੰਦਾ ਹੈ, ਜਿਸ ਨੂੰ ਬ੍ਰਤਿ ਧਾਰਨਾ ਕਹਿੰਦੇ ਹਨ। ਇਕ ਆਤਮ ਆਰੂਢ ਅਵਸਥਾ ਮਹਾਂਨ ਪੁਰਖ ਦੀ ਸਤਿਗੁਰ ਜੀ ਨੇ ਆਪ ਦੱਸੀ ਹੈ, ਉਸ ਵਿਚ ਨੀਂਦ ਤੇ ਭੁੱਖ ਸੁਤੇ ਤਾਬੇ ਹੁੰਦੀ ਹੈ, ਹਠ ਰਤੀ ਨਹੀਂ ਹੁੰਦਾ, ਸਹਿਜ ਅਵਸਥਾ ਹੁੰਦੀ ਹੈ, ਸਰੀਰ ਦੀ ਪਾਲਨਾ ਦਿੱਬਜ ਤ੍ਰੀਕੇ ਤੇ ਆਪੇ ਹੁੰਦੀ ਹੈ। ਯਥਾ—

ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖਵਾਸੁ ॥ [ਸਲੋਕ ਮ: ੩

ਤਥਾ—ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥ [ਆਸਾ ਛੰਤ ਮ: ੪

ਪੁਨਾ—ਜਾਕਉ ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ ਤਾਕੈ ਚਿਤਿ ਨ ਬਸਾ ॥ [ਧਨਾਸਰੀ ਮ: ੫

ਕਈ ਸਾਧੂ ਲੋਕ ਅਪਣੀ ਇਹ ਅਵਸਥਾ ਦੱਸਣ ਲਈ ਹਠ ਦੇ ਢਾਕੇ ਕਟਦੇ ਹਨ, ਓਹ ਭੁਲੇਖਾ ਹੈ, ਕਈ ਗੁਪਤ ਖਾਕੇ ਜ਼ਾਹਿਰਾ ਬਿਨ ਖਾਧੇ ਤ੍ਰਿਪਤ ਦਸ਼ਾ ਦਿਖਾਲਦੇ ਹਨ, ਇਹ ਸਭ ਛਲ ਹਨ। ਇਹ ਬੀ ਜ਼ਰੂਰੀ ਨਹੀਂ ਕਿ ਮਹਾਂ ਪੁਰਖ ਜ਼ਰੂਰ ਇਸ ਅਵਸਥਾ ਨੂੰ ਲੱਭਣ ਯਾ ਇਸ ਬਿਨਾ ਪੂਰਨ ਪਦ ਦੀ ਪ੍ਰਾਪਤੀ ਨਾ ਸਮਝਣ, ਇਹ ਇਕ ਆਤਮ ਆਰੂਢਾ ਤੇ ਅਵਸਥਾ ਆਪੇ ਆਉਂਦੀ ਹੈ, ਢੂੰਡਣ ਲੱਭਣ ਦੀ ਨਹੀਂ, ਅਰ ਇਹ ਆਉਂਦੀ ਜਾਂਦੀ ਬਦਲਦੀ ਬੀ ਰਹਿੰਦੀ ਹੈ।

†ਭਾਵ ਦੋ ਚੀਜ਼ਾਂ ਸੁੰਦਰ ਹਨ, ਇਕ ਰੱਬ ਦਾ ਨਾਮ, ਇਕ ਅੰਮ੍ਰਿਤ ਵੇਲਾ।

ਇਸ ਭਾਵ ਦੀ ਇਕ ਪਉੜੀ ਵਡਹੰਸ ਮਃ ੧ ਛੰਤ ਵਿਚ ਬੀ ਹੈ, ਮਾਲੂਮ ਹੁੰਦਾ ਹੈ ਕਿ ਕਵਿ ਜੀ ਦੀ ਮੁਰਾਦ ਇਸੇ ਸ਼੍ਰੀ ਮੁਖਵਾਕ ਤੋਂ ਹੈ ਜੋ ਔਉਂ ਹੈ:—

ਤੇਰਾ ਵਖਤੁ ਸੁਹਾਵਾ ਅੰਮਿ੍ਤੁ ਤੇਰੀ ਬਾਣੀ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਚੁ ਪਰਾਣੀ ॥ ਸਾਚੁ ਪ੍ਰਾਣੀ ਤਿਨਾ ਲਾਗਾ ਜਿਨੀ ਅੰਮਿ੍ਤੁ

[ਬਾਕੀ ਖ਼ਬਰ ਦੇਖੋ ਅਗਲੇ ਪੰਨੇ ਦੇ ਹੇਠਾਂ]

ਤੇਜ ਅਤਿ ਭਾਰਾ। ਸੁਨਿ ਸੁਨਿ ਸਿਫਤ ਆਇਂ ਨਰ ਭੂਰੀ। ਦਰਸ਼ਨ ਦੇਖਹਿ ਰਹੈਂ ਹਦੂਰੀ॥੭੧॥ ਜੋ ਨਰ ਆਇ ਚਰਨ ਲਪਟਾਵੈਂ। ਤਿਨ ਸੋਂ ਅਸ ਪ੍ਰਭੁ ਬਚਨ ਅਲਾਵੈਂ।'ਬਸਿ ਕਰਿ ਪੁਰਖਾ! ਭਲਾ ਸੁ ਹੋਈ। ਸਿਮਰਹੁ ਨਾਮ ਸਕਲ ਦੁਖ ਖੋਈ'॥ ੭੨ ॥ ਕੇਤਿਕ ਦਿਨ ਇਉਂ ਗੁਰੂ ਗੁਜ਼ਾਰੇ। ਕਲਿ ਮੈਂ ਨਾਮ ਦੇਯ ਨਰ ਤਾਰੇ। ਦਰਸ਼ਨ ਦੇਖਤਿ ਸ਼ਬਦ ਸੁਨੈਤੇ। ਮਹਾਂ ਪਤਿਤ ਸੇ ਜਗਤ ਤਰੈਤੇ ॥ ੭੩ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਤਪ ਕਰਨ' ਪ੍ਰਸੰਗ ਬਰਨਨੰ ਨਾਮ ਉਣੰਜਮੋ ਅਧਜਾਯ ॥ ੪੯ ॥

੫੦. [ਘਾਲ ਤੇ ਮੇਹਰ, ਨਾਨਕ ਰੂਪ ਗੁਰੂ ਸਿੱਖੀ ਵਿਚੋਂ ਪਰਖ ਕੇ ਦੱਸਿਆ]

ਦੋਹਰਾ—ਹਿਦਾ ਕਿਦਾਰ ਸੁਧਾਰਨੋ ਤਜਿਨੋ ਸਰਬ ਬਿਕਾਰ।
ਸਤਿਗੁਰ ਕਰੁਨਾ ਜਲ ਪਰੈ ਭਗਤਿ ਕ੍ਰਿਖੀ ਹ੍ਵੈ ਸਾਰ ॥੧॥

ਕਿਦਾਰ=ਖੇਤ, ਮਲਗੁਜ਼ਾਰ, ਕਿਆਰਾ [ਸੰਸ:, ਕੇਦਾਰ]
ਸੁਧਾਰਨੋ=ਸੁਆਰਨਾ, ਸਾਫ ਕਰਨਾ। ਖੇਤ ਦਾ ਸੁਧਾਰਨਾ=ਗੋਡੀ ਕਰਨੀ,ਘਾਹ ਬੂਟ ਖੇਤ ਵਿਚੋਂ ਕੱਢਣੇ, ਨਦੀਨਾ ਕਰਨਾ।
ਕ੍ਰਿਖੀ=ਖੇਤੀ [ਸੰਸ:, ਕ੍ਰਿਸ਼ਿ]। ਸਾਰ=ਸ੍ਰੇਸ਼ਟ। 'ਹ੍ਵੈ ਸਾਰ' ਦਾ ਭਾਵ ਹੈ ਕਿ ਸੁਹਣੀ ਖੇਤੀ ਹੋਵੇ। ਉਹ ਜਿਸ ਵਿਚ ਸਭ ਤੋਂ ਵਧੀਕ ਕਾਮਯਾਬੀ ਹੋਵੇ।

ਅਰਥ—ਸਾਰੇ ਵਿਕਾਰਾਂ ਦਾ ਤਿਆਗ ਕਰਨਾ (ਮਾਨੋਂ) ਹਿਰਦੇ ਰੂਪੀ ਖੇਤ ਨੂੰ ਸੁਧਾਰਨਾ ਹੈ, (ਇਸ ਸੁਧਰੇ ਖੇਤ ਪਰ) ਸਤਿਗੁਰੂ ਜੀ ਦੀ ਮੇਹਰ ਦਾ ਪਾਣੀ ਪੈ ਜਾਵੇ ਤਾਂ ਭਗਤੀ ਰੂਪੀ ਖੇਤੀ ਸ੍ਰੇਸ਼ਟ (ਰੂਪ ਵਿਚ) ਹੋਵੇਗੀ*।

ਚੌਪਈ ॥ ਅਸ ਸ਼੍ਰੀ ਪ੍ਰਭੁ ਨੈ ਤਪ ਬਹੁ ਠਾਨਾ। ਜਹਿਂ ਤਹਿਂ ਪਸਰਜੋ ਸੁਜਸੁ ਮਹਾਨਾ।ਦੇਸ਼ ਬਿਦੇਸ਼ਨ ਘਰ ਘਰ ਮਾਂਹੀ। 'ਸ਼੍ਰੀ ਨਾਨਕ ਸ਼੍ਰੀ ਨਾਨਕ'ਪ੍ਰਾਹੀਂ ॥੨॥ ਮਿਲਿਹਿਂ ਪਰਸਪਰ ਮਾਨਵ ਬ੍ਰਿੰਦਾ। ਆਵਹਿਂ ਦਰਸ਼ਨ ਹੇਤੁ ਮੁਕੰਦਾ। ਕੇਤਿਕ ਦਰਸ ਕਰਹਿਂ ਘਰ ਜਾਹੀਂ। ਕੇਤਿਕ ਰਹੈਂ ਪ੍ਰਭੂ ਕੇ ਪਾਹੀਂ[੧] ॥ ੩ ॥ ਭੀਰ ਭੂਰ ਭੀ ਪੁਰਿਕਰਤਾਰਾ। ਖਾਇਂ ਸਮੈਂ ਦੁਇ ਰੁਚਿਰ ਅਹਾਰਾ। ਹੋਇ ਅੰਨ ਕੀ ਤੋਟ ਨ ਕੋਈ। ਰਹੈ ਜੁ, ਦੇਗ[੨] ਅਚੈ ਸਭਿ ਕੋਈ ॥੪॥ ਦੋਹਰਾ ॥

---

[੧]ਪਾਸਾ[੨]ਲੰਗਰ ਤੋਂ।*ਪਿਛਲੇ ਅਧਜਾਯ ਦੇ ਮੰਗਲ ਦੇ ਦੋਹਰੇ ਨਾਲ ਮਿਲਕੇ ਅਰਥ ਪੂਰਨ ਹੁੰਦਾ ਹੈ।

[ਪਿਛਲੇ ਪੰਨੇ ਦਾ ਬਾਕੀ ਸ਼ਬਦ]

ਪਾਇਆ ॥ ਨਾਮ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥ ੩ ॥

ਦੇਸ਼ ਬਿਦੇਸ਼ਨ ਤੇ ਤਹਾਂ ਬਹੁ ਸੰਗਤਿ ਭੀ ਆਇ। ਅੱਪ੍ਰਮਾਨ ਗਿਨਤੀ ਨ ਕੋ ਦਰਸ਼ਨ ਕਰਿ ਹਰਖਾਇ ॥੫॥ਚੌਪਈ॥ ਇਸ ਬਿਧਿ ਕੇਤਿਕ ਬਰਖ ਬਿਤਾਏ। ਨਾਮ ਦਾਨ ਇਸ਼ਨਾਨ ਦ੍ਰਿੜਾਏ। ਜਹਿੰ ਤਹਿੰ ਕਿਰਤਨ ਕੀ ਧੁਨਿ ਹੋਤੀ।ਸੁਮਤਿ ਭਗਤਿ ਮੈਂ ਅਧਿਕ ਉਦੋਤੀ[1]॥੬॥ ਜੈ ਜੈ ਕਾਰ ਕਰਹਿੰ ਚਹੁੰ ਫੇਰੇ। ਹੋਇ ਸ਼ਬਦ ਅੱਭ੍ਰਾਸ ਘਨੇਰੇ।ਪੁਨ ਸਿੱਖੀ ਪਰਖਨ ਮਨ ਠਾਨੀ। ਸੁਨਹੁ ਕਥਾ ਜਿਉਂ ਕਿਯ ਗੁਨਖਾਨੀ ॥ ੭ ॥ ਬਰਜਿ ਦੀਨ ਕਹਿ[2] ਕਰਿ ਨਰ ਸੋਈ। ਏਕ ਸਮੇਂ[3] ਨਿਸ ਦਿਨ ਮਹਿੰ ਹੋਈ। ਸਭਿ ਸਿੱਖਨ ਸੋਂ ਬਚਨ ਉਚਾਰਾ। 'ਅਬ ਲਾਂਗਲ[4]ਬਾਹੋ ਸੁਖਕਾਰਾ ॥੮॥ ਕ੍ਰਿਖੀ ਕਾਰ ਕਰੀਏ ਮਨ ਲਾਈ। ਨਿਤ ਉੱਜਲ ਹੈ ਬੁੱਧਿ ਸਵਾਈ'।ਅਸਕਹਿ ਸਭਿ ਕੋ ਲੀਨਸੰਗਾਰੇ। ਸਵ ਕਰਾਵਹਿੰ ਬਾਸੁਰ ਸਾਰੇ ॥੯॥ ਜਬਿ ਦੇਖੀ ਸਿੱਖਨ ਅਸ ਚਾਲੇ। ਚਲੇ ਤਬੈ ਨਿਜ ਸਦਨ ਸੰਭਾਲੇ। ਕੇਤਿਕ ਚਤੁਰ ਪੰਚ ਦਿਨ ਰਹੇ। ਕਰੀ ਕ੍ਰਿੱਤ ਕਛੁ ਭੂਖਹਿੰ ਦਹੈਂ ॥੧੦॥ ਲਾਂਗਲ[5] ਤਜਾਗੇ ਲੀਨ ਬਿਦਾਈ। ਗਏ ਧਾਮ ਨਿਜ ਕਾਰ ਕਮਾਈ। ਅਰਧਕ[6]ਗਏ ਅਰਧਜਬਿ ਰਹੇ। ਸਭਿਨਿ ਸੁਨਾਇ ਪ੍ਰਭੂ ਬਚ ਕਹੇ॥੧੧॥'ਦੁਤੀਏ ਦਿਵਸ ਅਸਨ ਕੋ ਕਰੀਏ।ਬਾਹੁ ਖੇਤ ਸੰਕਟ ਪਰਹਰੀਏ'। ਦਿਵਸ ਦਸਨ ਲੌ ਔਸ ਬਿਤਾਏ।ਛੁਧਾ ਕ੍ਰਿੱਤ ਤੇ ਉਰ ਅਕੁਲਾਏ॥੧੨॥ਦੋਹਰਾ॥ਗਏ ਸਦਨਕੋਸਿੱਖ ਬਹੁ ਰਹੇ ਅਲਪ ਤਿਹਥਾਇੰ।ਚਤੁਰ ਪਹਿਰ ਲਾਂਗਲ[5]ਲੀਏ ਕ੍ਰਿੱਤ ਸੁ ਵਹਿਰ ਕਮਾਇੰ॥੧੩॥ਚੌਪਈ॥ਮਰਨ ਧਾਰਿ ਉਰ ਬੈਠੇ ਸੋਇ'।–ਜਾਇੰ ਨ ਕਬਹੂੰ ਕੈਸੇ ਹੋਇ–। ਅਤਿ ਛੁਧਿਤਾ ਪੁਨ ਕ੍ਰਿਤਕਮਾਵਹਿੰ।ਦੁਰਬਲ ਭਏਨ ਸਦਨ ਸਿਧਾਵਹਿੰ॥੧੪॥ਪ੍ਰਭੁ ਤਬਿ ਭਨਜੋ 'ਅਸਨ ਨਿਤ ਕੀਜੈ। ਜਾਂਤੇ ਸਿਖ ਤ੍ਰਿਪਤੈਂ ਸੁਖ ਦੀਜੈ'।ਹੋਨਿ ਲਗਜੋ ਨਿਤ ਬਹੁਰ ਅਹਾਰਾ[7]। ਤ੍ਰਿਪਤੈਂ ਖਾਇ ਸੁ ਰੁਚਿ ਅਨੁਸਾਰਾ॥੧੫॥ਸਗਰੇ ਦਿਵਸ ਕਰੈਂ ਕ੍ਰਿਖਕਾਰੀ[8]। ਭਏ ਖੇਤ ਹਰਿਆਵਲ ਭਾਰੀ। ਕਰਿ ਮਿਹਨਤ ਸਭਿ ਅੰਨ ਪਕਾਏ। ਗੁਰ ਸਮੀਪ ਅਸ ਬਚਨ ਅਲਾਏ ॥ ੧੬ ॥ 'ਕ੍ਰਿਪਾ ਤੁਮਾਰੀ ਤੇ ਕ੍ਰਿਖਿ ਪਾਕੀ।ਅਬਿ ਕੈਸੇ ਹੈ ਆਇਸ[10]ਤਾਕੀ[11]'।ਸਤਿਗੁਰ ਕਹਜੋ ਬਾਢ ਸਭਿ ਲੀਜੈ। ਨਹਿੰ ਗਾਹੋ ਖਲਵਾਰੇ ਕੀਜੈ[12]॥੧੭॥ਪਾਇ ਰਜਾਇ ਦਾਤਿ[13]

---

[1]ਭਗਤੀਵਿਚ ਸ੍ਰੇਸ਼ਟਬੁੱਧੀ ਬਹੁਤ ਪ੍ਰਕਾਸ਼ਮਾਨ ਹੋਈ।[2]ਆਖਕੇ।[3]ਇਕਵੇਲੇ(ਲੰਗਰ)।[4]ਹਲ।[5]ਭੁਖ ਨਾਲ ਸੜੇ। [6]ਅੱਧੇ ਕੁ। [7]ਭਾਵ ਜੇ ਮਰਨਾ ਮੰਡ ਬੈਠੇ।[8]ਭੋਜਨ। [9]ਖੇਤੀ ਦੀ ਕਾਰ।[10]ਆਗਜਾ। [11]ਭਾਵ ਪੱਕੀ ਖੇਤੀਵਾਸਤੇ[12]ਭਾਵ ਦਾਣੇ ਨਾ ਕਢੋ ਭਰੀਆਂ ਦੇ ਖਲਵਾੜੇ ਲਾਦਿਓ। [13]ਦਾਤ੍ਰੀਆਂ।

ਲੈ ਦਾਸ।ਲਾਗੇ ਲੁਨਨਿ[1]ਜਹਾਂ ਕ੍ਰਿਖਰਾਸਾ। ਬਾਢਿ ਬਾਢਿਕੈ ਖੇਤਨ ਸਾਰੇ। ਲਾਏ ਅਧਿਕ ਊਚ ਖਲਵਾਰੇ॥੧੯॥ਬਹੁਰ ਗਏ ਸਿਖ ਗੁਰੂ ਅਗਾਰੀ।ਕਹਜੋ 'ਕਰੀ ਇਕਠੀ ਕ੍ਰਿਖਿ ਸਾਰੀ। ਲਾਗੇ ਅਧਿਕ ਊਚ ਅੰਬਾਰੇ। ਅਬਿ ਰਜਾਇ ਰਾਵਰਿ ਅਨੁਸਾਰੇ' ॥ ੧੯ ॥ ਤਿਹ ਛਿਨ ਸੁਨਿਕੈ ਪ੍ਰਭੂ ਉਤੇਰੇ। ਚਲੇ ਬਿਲੋਕਨ ਕੋ ਤਿਨ ਸੰਗੇ। ਊਚੇ ਜਹਾਂ ਅੰਬਾਰ ਲਗਾਏ। ਠਾਂਢੇ ਆਨਿ ਭਏ ਤਿਹ ਥਾਏਂ ॥੨੦॥ ਹਰਖੇ ਦੇਖਿ ਤਿਨਹਿ ਸੁਖ ਸਦਨੀ। 'ਸਾਧ! ਸਾਧ[2]!!' ਉਚਰਜੋ ਸ਼੍ਰੀ ਬਦਨੀ[3]।'ਤੁਮਰੀ ਘਾਲ[4] ਪਈ ਸਭਿ ਥਾਈਂ। ਜੋ ਗੁਰਕੇ ਹਿਤ ਕ੍ਰਿੱਤ ਕਮਾਈ ॥ ੨੧ ॥ ਅਬ ਤੁਮ ਬਚਨ ਮਾਨਿਯੇ ਐਸੇ। ਰਿਦੇ ਤੁਮਾਰੇ ਲਾਗਹਿਂ ਜੈਸੇ' । ਸਿੱਖ ਕਹਜੋ'ਕਜਾ ਹਮਰੇ ਹਾਥਾ। ਚਲੈਂ ਆਪ ਕੇ ਬਚਨਨ ਸਾਥਾ' ॥੨੨॥ ਦੋਹਰਾ ॥ ਸ਼੍ਰੀ ਨਾਨਕ ਭਾਖੀ ਤਬੈ'ਸੁਨਹੁ ਬਚਨ ਦੇ ਕਾਨ। ਇਹ ਲਾਲਚ ਕੇ ਕਰੇ ਤੇ ਨਹਿਂ ਆਵੈ ਕਛੁ ਪਾਨ[5] ॥ ੨੩ ॥ ਚੌਪਈ ॥ ਲੀਜੈ ਪਾਵਕ ਢੂਕਹੁ ਸਾਰੀ। ਉਰ ਲਾਲਚ ਕੋ ਦੇਹੁ ਬਿਦਾਰੀ' । ਸੁਨਿਕੈ ਬਿਸਮਾਦੇ ਮਨ ਮਾਂਹੀ ।–ਅੰਨ ਰਾਸ ਕਿਉਂ ਸਰਬ ਢੂਕਾਹੀਂ ॥ ੨੪ ॥ ਬਡੇ ਜ਼ੋਰ ਸੋਂ ਕੀਨ ਕਮਾਈ।ਪ੍ਰਤਿਪਾਰੀ ਬਹੁਸੰਕਟ ਪਾਈ–।'ਹਮਤੇਢੂਕੀ ਜਾਇ ਨ ਕੇਹੀ[6]'। ਹਟਕ ਰਹੇ'ਕੈਤਿਕ ਕਹਿ ਏਹੀ ॥ ੨੫ ॥ ਕਿਤਿਕ ਬਿਚਾਰਜੋ ਰਿਦੇ ਮਝਾਰਾ ।–ਹਮ ਤੋ ਸ਼੍ਰੀ ਗੁਰ ਬਚ ਅਨੁਸਾਰਾ। ਹਾਨ ਲਾਭ ਚਹੀਬੇ ਨਹਿਂ ਦੇਖਾ। ਆਇਸੁ ਮਾਨਹਿਂ ਇਹੀ ਵਿਸ਼ੇਖਾ–॥੨੬॥ ਲੈ ਪਾਵਕ ਤਿਨ ਤੁਰਤ ਲਗਾਈ। ਸੁਕੀ ਹੁਤੀ ਭਈ ਜਰ ਛਾਈ[7]।ਇਸ ਬਿਧਿ ਪਿਖਿਕੈ ਸਭਿ ਬਿਸਮਾਨੇ ।–ਗੁਰ ਕੀ ਗਤਿ ਕਛੁ ਜਾਇ ਨ ਜਾਨੇ–॥੨੭॥ ਪਦਪੰਕਜ ਕੋ ਬੰਦਨ ਕਰਿਹੀਂ।ਮੁਖ ਤੇ'ਜੈ ਜੈ'ਸ਼ਬਦ ਉਚਰਿਹੀਂ।ਚਲਿ ਆਏ ਪੁਨਿ ਪੁਰਿ ਕਰਤਾਰਾ।ਜਹਿਂ ਤਹਿਂ ਹੋਵਹਿ ਸ਼ਬਦ ਬਿਚਾਰ॥੨੮॥ਕਿਤਿਕ ਕਾਲ ਜਬਿ ਬਿਤਜੋ ਬਹੋਰੀ। ਕੀਨ ਅਰੰਭਨ ਸਾਂਗ ਸੁ ਔਰੀ। ਇਕ ਦਿਨ ਛੁਰਾ ਬਾਂਧਿ ਕਟਿ ਸੰਗਾ[8]। ਧਾਨਕ[9]ਰੂਪ ਧਰਜੋ ਸਰਬੰਗਾ ॥ ੨੯ ॥ ਅਨਿਕ ਸ਼ੂਕਰੀ[10]

---

[1]ਵੱਢਣ। [2]'ਸ਼ਾਬਾਸ਼ ਸ਼ਾਬਾਸ਼'। [3]ਸ਼੍ਰੀ ਮੁਖ ਤੋਂ। [4]ਕਮਾਈ। [5]ਹੱਥ ਵਿਚ। [6]ਕਿਸੇ ਤਰ੍ਹਾਂ ਭੀ। [7]ਇਹ ਕਹਿਕੇ ਕਿਤਨੇ ਭਾਂ ਅੱਗ ਲਗਾਉਂਦੇ ਹਟ ਖਲੋਤੇ । [8]ਸੜਕੇ ਸੁਆਹ ਹੋ ਗਈ। [8]ਲੱਕ ਨਾਲ । [9][ਸੰਸ:, ਧਾਨੁਸ਼=ਧਨੁਖਧਾਰੀ, ਸ਼ਿਕਾਰੀ]। ਇਕ ਨੀਵੀਂ ਜਾਤ ਦਾ ਨਾਮ ਹੈ, ਜਿਨ੍ਹਾਂ ਦਾ ਵੇਸ ਮਿਲਾ ਹੁੰਦਾ ਹੈ। ਕੁੱਤੇ ਰੱਖਣੇ, ਮੰਗਣਾ, ਫੁਰੀਆਂ ਵਜਾਉਣਾ, ਆਦਿ ਕੰਮ ਭੀ ਕਰਦੇ ਹਨ, ਕਦੇ ਸ਼ਿਕਾਰੀ ਹੀ ਹੁੰਦੇ ਸੇ। [10]ਸੂਰੀਆਂ।

ਆਗੇ ਕੀਨੇ। ਕੁਕਰ[1] ਕਿਤਿਕ ਪਿਛਾਰੀ ਲੀਨੇ। ਪੁਰਿ ਤੇ ਨਿਕਸ ਵਹਿਰ ਭੇ ਠਾਂਢੇ। ਸਿੱਖਨ ਦੇਖਿ ਬਿਸਮਤਾ[2] ਬਾਢੇ॥ ੩੦॥ ਰਹੀ ਨ ਸ਼ਰਧਾ ਅਧਿਕ ਭੁਲਾਏ। ਪੌਨ ਜ਼ੋਰ[3] ਜਿਉਂ ਬਿਟਪ[4] ਹਿਲਾਏ[5]। ਤਜਸੋ ਸੰਗ ਪੁਰਿ ਬੈਠੇ ਆਈ। ਮਿਲਹਿੰ ਪਰਸਪਰ ਗਿਰਾ ਅਲਾਈ ॥੩੧॥ 'ਸ਼੍ਰੀ ਗੁਰ ਤੋ ਅਬ ਭਏ ਦਿਵਾਨੇ। ਕਰਨ ਕੁਕਰਮ[6] ਜਿ ਅਸ ਮਨ ਠਾਨੇ। ਰਹਿਨ ਸੰਗਿ ਕਿਉਂਹੂੰ ਨਹਿੰ ਬਨਿਹੀ। ਅਟਪਟ ਬਚਨ ਬਦਨ ਤੇ ਭਨਿਹੀਂ ॥੩੨॥ਕ੍ਰੂਰ ਸਰੂਪ ਨ ਦੇਖਨੋ ਜਾਈ। ਸੂਕਰ ਕੂਕਰ ਨਿਜ ਸੰਗਿ ਲਾਈ[7]। ਇਕ ਲੌਹਿਲੇ ਨਹਿੰ ਤਜਾਗਨੋ ਸਾਥਾ। ਨਿਕਟਿ ਠਾਂਢਿ ਭਾ ਜੋਰੇ ਹਾਥਾ॥ ੩੩॥ ਤਨ ਮਨ ਧਨ ਨਿਰਮਾਇਲ[8] ਕੀਨਾ। ਕੈਸੇ ਹਟੇ ਸ਼ਮਰਪ ਜਿ ਦੀਨਾ[9]। ਸ਼੍ਰੀ ਸਤਿਗੁਰ ਮੁਖਿ ਤਿਹ ਛਿਨ ਮਾਂਹੀ। ਸ਼ਬਦ ਉਚਾਰਨ ਕੀਨ ਤਹਾਂਹੀ॥ ੩੪॥ ਸ੍ਰਿਰੀ ਰਾਗੁ ਮਹਲਾ ੧ ਘਰੁ ੪ ॥

ਏਕੁ ਸੁਆਨੁ ਦੁਇ ਸੁਆਨੀ ਨਾਲਿ ॥ ਭਲਕੇ ਭਉਕਹਿ ਸਦਾ ਬਇਆਲਿ[10] ॥ ਕੂੜੁ ਛੁਰਾ ਮੁਠਾ ਮਰਦਾਰੁ ॥ ਧਾਣਕ ਰੂਪਿ ਰਹਾ ਕਰਤਾਰ ॥ ੧ ॥ ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥ ਹਉ ਬਿਗੜੈ, ਰੂਪਿ ਰਹਾ ਬਿਕਰਾਲ ॥ ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥ ਮੈ ਏਹਾ ਆਸ ਏਹੋ ਆਧਾਰੁ ॥ ੧ ॥ ਰਹਾਉ ॥ ਮੁਖਿ ਨਿੰਦਾ ਆਖਾ ਦਿਨੁ ਰਾਤਿ ॥ ਪਰ ਘਰੁ ਜੋਹੀ ਨੀਚ ਸਨਾਤਿ ॥ ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥ ਧਾਣਕ ਰੂਪਿ ਰਹਾ ਕਰਤਾਰ ॥ ੨ ॥ ਫਾਹੀ ਸੁਰਤਿ ਮਲੂਕੀ ਵੇਸੁ ॥ ਹਉ ਠਗਵਾੜਾ ਠਗੀ ਦੇਸੁ ॥ ਖਰਾ ਸਿਆਣਾ ਬਹੁਤਾ ਭਾਰੁ ॥ ਧਾਣਕ ਰੂਪਿ ਰਹਾ ਕਰਤਾਰ ॥ ੩ ॥ ਮੈ ਕੀਤਾ ਨ ਜਾਤਾ ਹਰਾਮ ਖੋਰੁ ॥ ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥ ਧਾਣਕ ਰੂਪਿ ਰਹਾ ਕਰਤਾਰ ॥ ੪ ॥ ੨੯॥

ਭੈਪਈ॥ ਰਾਗ ਅਲਾਪ ਉਚ ਸੁਰ ਸਾਥਾ। ਪਢਤਿ ਸਬਦ ਫਿਰਿਹੀਂ ਜਗਨਾਥਾ। ਗਮਨੇ ਜਹਾਂ ਉਜਾਰ ਮਹਾਨਾ। ਅੱਪ੍ਰਮਾਨ[10] ਮੁਖ ਤੇਜ ਦਿਪਾਨਾ[11] ॥੩੫॥ ਉੱਗ੍ਰ[12] ਸਰੂਪ ਨ ਜਾਇ ਬਿਲੋਕੇ। ਸਨਮੁਖ ਰਵਿ ਜਿਉਂ ਦ੍ਰਿਸ਼ਟੀ ਰੋਕੇ[13] *। ਇਸ ਬਿਧਿ ਕੇਤਿਕ ਕਾਲ ਬਿਤਾਯੋ। ਬਚ ਲਹਿਲੇ ਕਰ ਜੋਰਿ ਅਲਾਯੋ॥ ੩੬॥ 'ਸੁਨਹੁ ਪ੍ਰਭੂ ! ਜੋ ਸਾਂਗ ਅਰੰਭਾ। ਸਰਬ ਬਿਲੋਕਤਿ ਭਏ

[1]ਕੁੱਤੇ। [2]ਹੈਰਾਨੀ। [3]ਜ਼ੋਰ ਦੀ ਪੌਣ। [4]ਬ੍ਰਿੱਛਾਂ ਨੂੰ। [5]ਹਿਲਾ ਦੇਂਦੀ ਹੈ। [6]ਕਠਨ ਕਰਤੱਵਜ। [7]ਛੁਟਾ ਹੋ ਚੁਕਾ ਪਦਾਰਥ [ਸੰਃ, ਨਿਰ੍ਮਾਲਯ]। [8]ਜੋ ਭੇਟ ਕਰ ਦਿੱਤਾ ਹੈ। [9]ਆ ਮੁਹਾਰਾ। [10]ਬਹੁਤਾ। [11]ਪ੍ਰਕਾਸ਼ਿਆ। [12]ਰੁੱਸੇ ਵਾਲਾ, ਭੈਦਾਇਕ ਡਾਢ ਅਥੱਲ ਤੇਜ ਵਾਲਾ। [13]ਜਿਵੇਂ ਸੂਰਜ ਦੇ ਸਾਹਮਣੇ ਨਜ਼ਰ ਰੁਕ ਜਾਂਦੀ ਹੈ। *ਇਹ ਉਪਮਾ ਬੜੀ ਹੀ ਮਨੋਹਰ ਹੈ।

ਅਚੰਭਾ। ਹੋਇ ਅਧੀਰਜ ਤਜਾਗਜੋ ਸਾਥਾ। ਅਬਿ ਕੋ ਨਹੀ ਸੰਗ,ਹੇ ਨਾਥਾ!
॥੩੭॥ ਇਕ ਮੈਂ ਰਹਜੋ ਸੁ ਜਾਉਂ ਨ ਕਬਿਹੀ। ਦੇਹੁ ਕਸੌਟੀ ਸਹਿ ਹੌਂ ਸਭਿ ਹੀ। ਤਨ ਮਨ ਬੇਚਿ ਪ੍ਰੇਮ ਲਿਯ ਮੋਲਾਤਜਹੁ ਕਿ ਹਨਹੁ[1] ਮੋਲ ਕੋ ਗੋਲਾ॥
੩੮ ॥ ਮਾਰਜੋ ਚਹੁ ਮੁਰਿ ਦੀਜੈ ਮਾਰੀ। ਉਰ ਭਾਵੈ ਤਉ ਰਾਖਿ ਜਿਵਾਰੀ। ਤੁਮਰੇ ਹਿਤ ਬਿਨਸੈ ਤਨ ਮੇਰੋ। ਬਡੇ ਭਾਗ ਅਪਨੇ ਤਬਿ ਹੇਰੋਂ ॥੩੯॥ਇਹ ਲਾਲਸ ਉਰ ਰਹੈ ਸਦਾਈ। ਹੋਤ ਤੁਮਾਰੇ ਤਨ ਬਿਨਸਾਈ॥ਰਿਦੇ ਨ ਭਰਮੋਂ ਪਿਖ ਕਬਿ ਕੇਹੀ[2]। ਅਬਿ ਕਿਉਂ ਸਾਂਗ ਅਰੰਭਜੋ ਏਹੀ?' ॥੪੦॥ਸੁਨਤਿ ਸ਼ੂੰਨ ਇਸ ਦਿਸ਼ਿ ਕਰਿ ਨੈਨਾ। ਨਰਕ ਨਿਵਾਰਨ[3] ਬੋਲੈ ਬੈਨਾ। 'ਇਉਂ ਹੀ ਅਬਿ ਹਮਰੇ ਜਿਯ ਆਈ। ਮਾਨਵ ਪਾਸ ਨ ਮੋਹਿ ਸੁਹਾਈ ॥ ੪੧ ॥ ਤੈਂ ਕਿਉਂ ਅਬਹਿ ਬਿਲੰਬ ਲਗਾਈ॥ਹਟਹੁ ਸੰਗ ਤੇ ਜਾਹੁ ਪਲਾਈ॥ਬਚਨ ਮਾਨਿ ਨਹਿੰ ਨਿਕਟਿ ਰਹੀਜੈ॥ਸਾਥ ਛੋਰਿਕੈ ਗਮਨ ਕਰੀਜੈ'॥੪੨॥ਸੁਨਿ ਲਹਿਣੇ ਬਿਚਾਰ ਕਰ ਜੋਰੇ। 'ਗੁਰੂ ਰਜਾਇ ਅਮੋਰ[4] ਸੁ ਮੋਰੇ॥ਸਿਰ ਪਰ ਧਰੋਂ ਸਦਾ ਮੈਂ ਆਛੇ'। ਅਸ ਕਹਿ ਗਮਨਜੋ ਲਹਿਣਾ ਪਾਛੇ ॥ ੪੩ ॥ ਪ੍ਰਭੂ ਬਿਲੋਕਿ ਤਾਂਹਿ ਕੀ ਓਰੀ। ਕਹਜੋ ਕਿ'ਉਚਰੈਂ ਬਚਨ ਬਹੋਰੀ॥ ਹਟਿ ਜੇ ਪਿਖੈਂ ਨੈਨ ਇਤ ਲਾਵੈਂ। ਤੌ ਤੂੰ ਅਪਨਾ ਕੀਤਾ ਪਾਵੈਂ ॥ ੪੪ ॥ ਠਾਂਢਿ ਨ ਹੁੱਯੈ ਹਮਰੇ ਨੇਰੇ। ਭਾਜੇ ਜਾਹੁ ਨ ਆਵਹੁ ਫੇਰੇ'। ਬਚਨ ਸੁਨਤਿ ਲਹਿਣਾ ਤਬਿ ਧਾਯੋ। ਪਾਛੇ ਕੌ ਨਹਿੰ ਨੈਕ ਲਖਾਯੋ[5]॥੪੫॥ਗਾਰ ਮਾਹਿੰ[6] ਜਿਉਂ ਭਾਜੀ ਸੈਨੰ। ਸਭਿ ਕਟਿ ਗਈ ਅਯੋ ਸੁਧ ਦੈਨੰ॥ਤਿਉਂ ਲਹਿਣਾ ਦੌਰੇ ਪੁਰਿ ਆਵਾ॥ਮਗ ਮਹਿੰ ਠਾਂਢਿ ਨ ਕਹੂੰ ਰਹਾਵਾ॥
੪੬॥ਕਿਤਿਕ ਸਿੱਖ ਬੈਠੇ ਪੁਰਿ ਮਾਂਹੀ। ਜਿਨ ਕੋ ਮੋਹ ਸਦਨ ਧਨ ਨਾਂਹੀ। ਸੋ ਲਹਿਣੇ ਕੇ ਢਿਗ ਚਲਿਆਏ। ਪੂਛਤਿ 'ਕਸ ਤਵ ਹਾਲ ਬਿਹਾਏ॥੪੭॥ ਸ਼ੂਮ ਸ਼ੀਕਰ ਆਨਨ ਪਰ ਆਏ[7]। ਚਢਜੋ ਸ੍ਵਾਸ ਕਿਉਂ ਐਸੇ ਧਾਏ। ਦੀਜੈ ਸੁਧ ਸ਼੍ਰੀ ਗੁਰ ਕੀ ਜੈਸੀ। ਤੁਝ ਸੋਂ ਵਰਤੀ ਕਹੀਅਹਿ ਕੈਸੀ?' ॥੪੮॥ਸੁਨਿ ਲਹਿਣੇ ਸਭਿ ਸਿੱਖ ਬਿਠਾਰੇ॥ਹਿਤ ਸੋਂ ਤਿਨਕੇ ਚਰਨ ਪਖਾਰੇ॥ਲਗਜੋ ਸਮੋਧ ਕਰਨ ਗਤਿਵਾਨੀ॥ਮ੍ਰਿਦੁਲ ਮਧੁਰ ਕਹਿ ਸੀਤਲ ਬਾਨੀ ॥ ੪੯ ॥ ਦੋਹਰਾ॥
ਕਲੀਕਾਲ ਨਰ ਤਾਰਿਬੇ ਰੂਪ ਧਰਾ ਕਰਤਾਰ।ਨਹਿੰ ਮਾਨੁਖ ਸਮ ਜਾਨਿਕੈ

[1]ਛੱਡੋ ਯਾ ਮਾਰੋ ।[2]ਕਿਸੇਤਕ੍ਯਾਂ । [3]ਭਾਵ ਗੁਰੂ ਜੀ। [4]ਨਾ ਮੋੜਨ ਵਾਲੀ । [5]ਤੱਕਿਆ। [6](ਜਿਵੇਂ) ਜੰਗ ਵਿਚੋਂ । [7]ਚਕਾਨ ਨਾਲ (ਪਸੀਨੇ ਦੀਆਂ) ਬੂੰਦਾਂ ਚੇਹਰੇ ਉਤੇ ਆਈਆਂ ਹਨ। (ਅ) ਸਿੱਕਰੀ ਬੁਲਾਂ ਤੇ ਆਈ ਹੋਈ ਹੈ। [ਸੀਕਰ=ਪਸੀਨਾ, ਸਿੱਕਰੀ]।

ਭਰਮਹੁ ਰਿਦੇ ਮਝਾਰ॥੫੦॥ਚੌਪਈ॥ਸ਼੍ਰੀ ਪਰਮੇਸ਼ੁਰ ਕੇ ਅਵਤਾਰਾ[1]। ਅਪਰ ਨ ਲਖਹੁ ਸੁ ਮੋਖ ਉਦਾਰਾ[2]। ਸਰਬ ਨਰਨ ਕੇ ਪਰਖਨ ਹੇਤਾ। ਠਟਨੋ[3] ਸਾਂਗ ਬੇਦੀ ਕੁਲਕੇਤਾ ॥ ੫੧ ॥ ਹਮ ਤੁਮ ਬੇਚਨੋ ਜੀਵ ਅਗਾਰੀ। ਚਾਹੈਂ ਰਾਖੈਂ ਭਾਵੈਂ ਮਾਰੀਂ[4]।ਜਿਨ ਕੇ ਦੇਇ ਚੁਕੇ ਸਰਬੰਸਾਪੁਨ ਤਿਨਕੇ ਕ੍ਰਿਤ ਮੈਂ ਕਰਾ ਸੰਸਾ॥੫੨॥ ਅਬ ਜੇ ਸ਼੍ਰੀ ਗੁਰ ਇਤ ਦਿਸ਼ ਆਵੈਂ।ਔਰ ਸਾਂਗ ਕਰਿਕੈ ਦਿਖਰਾਵੈਂ। ਭਰਮਹੁ ਨਹਿੰ ਕੈਸੀ ਬਿਧਿ ਹੋਇ। ਸੀਸ ਜਾਇ ਜਾਵਨ ਦਿਹੁ ਸੋਇ॥੫੩॥ਭਈ ਆਦਿ ਤੇ ਪਰਖਨ ਰੀਤੀ। ਸ਼੍ਰੀਗੁਰ ਇਹ ਕੁਛ ਨਈ ਨ ਕੀਤੀ॥ਗਾਧਿ ਤਨੈ[5] ਪਰਖਨੋ ਹਰਿ ਚੰਦਾ[6]।ਸਤਿ ਨ ਡਿਗਨੋ ਲਹਨੋ ਪਰਮ ਅਨੰਦਾ* ॥ ੫੪ ॥ ਹੇਤ ਕਪੋਤ[7] ਮਾਸ ਨਿਜ ਦੀਨਾ। ਧ੍ਰਿਤ ਧਰਿ[8], ਤਬ ਨ੍ਰਿਪ ਪਦ ਸੁਖ ਲੀਨਾ॥ਮੋਰਧੁਜ ਨ੍ਰਿਪ ਭਗਤਿ ਮਤਿ ਭੀਨੀ[9]।ਸਹੀ ਕਸੌਟੀ ਜੋ ਪ੍ਰਭੁ ਦੀਨੀ†[10] ॥੫੫॥ ਅਉਰ ਕਥਾ ਕਹਿ ਬਹੁ ਸਮਝਾਏ। ਤੀਨ ਮਹੁ-

---

[1]ਅਵਤਾਰ ਹੈਨ। [2]ਉਹ ਮੁਕਤੀ ਦਾਤੇ ਹਨ। [3]ਬਣਾਇਆ ਹੈ। [4]ਮਾਰਨ। [5]ਗਾਂਧਿ ਦੇ ਪੁੱਤ੍ਰ (ਵਿਸ਼ਵਾ ਮਿੱਤ੍ਰ) ਨੇ। [6]ਰਾਜਾ ਹਰੀ ਚੰਦ ਨੂੰ। [7](ਸ਼ਿਵੀ ਰਾਜਾ ਨੇ) ਕਬੂਤਰ ਵਾਸਤੇ। [8]ਧੀਰਜ ਧਾਰਕੇ। [9]ਜਿਸ ਦੀ ਮਤ ਭਗਤੀ ਵਿਚ ਭਿੱਜੀ ਹੋਈ ਸੀ।

*ਪਾ:—ਪਦ ਆਨੰਦਾ—ਹੈ।

†ਸ਼੍ਰੀ ਲਹਿਣਾ ਜੀ ਦਾ ਇਸ ਵੇਲੇ ਪੁਰਾਣੇ ਦ੍ਰਿਸ਼ਟਾਂਤਾਂ ਪ੍ਰਮਾਣਾਂ ਅਨੁਸਾਰ ਵਿਚਾਰ ਮੰਡਲ ਵਿਚ ਖਲੋਕੇ ਸਥਿਤੀ ਰੱਖਣੀ ਤੇ ਹੋਰਨਾਂ ਨੂੰ ਸ਼ਾਸਤ੍ਰ ਤੇ ਭਗਤਮਾਲ ਦੀਆਂ ਕਥਾ ਸੁਣਾਕੇ ਧੀਰਜ ਦੇਣਾ ਕਵਿ ਜੀ ਨੇ ਬਹੁਤ ਉੱਤਮ ਵਰਣਨ ਕੀਤਾ ਹੈ। ਪਰ ਸ਼੍ਰੀ ਗੁਰੂ ਜੀ ਦਾ ਆਪਣਾ ਜੀਵਨ ਤੇ ਥੋੜੀ ਜੇਹੀ ਰਚੀ ਬਾਣੀ ਦੱਸਦੀ ਹੈ ਕਿ ਆਪ ਗੁਰ ਨਾਨਕ ਜੀ ਤੋਂ ਡੁਲ੍ਹ ਡੁਲ੍ਹ ਪੈ ਰਹੇ ਪ੍ਰੇਮ ਦੀ ਧਾਰਾ ਵਿਚ ਨਿਮਗਨ ਚਲੇ ਜਾ ਰਹੇ ਸਨ, ਕਥਾ ਵਾਰਤਾ, ਦ੍ਰਿਸ਼ਟਾਂਤ, ਪ੍ਰਮਾਣ, ਸੋਚ ਦੇ ਮੰਡਲ ਦੇ ਕੰਮ ਹਨ ਤੇ ਸੋਚ ਵਾਲੇ ਲਿਖਾਰੀਆਂ ਨੂੰ ਸੁਝਦੇ ਹਨ। ਪ੍ਰੇਮ ਆਰੂਢ ਸੁਰਤਾਂ ਤਾਂ ਪ੍ਰੇਮ ਰੰਗ ਵਿਚ ਮਗਨਤਾ ਦੇ ਦਰਜੇ ਤੇ ਹੁੰਦੀਆਂ ਹਨ, ਮਨ ਤੋਂ ਬੁੱਧੀ ਜਿੱਥੇ ਹਥ ਜੋੜਕੇ ਹੇਠਾਂ ਖੜੋਤੇ ਪਏ ਤਕਦੇ ਹਨ ਕਿ ਹੁਣ ਇਹ ਸੁਰਤ ਕਿਨ੍ਹਾਂ ਉੱਚੀਆਂ ਤੇ ਨਜ਼ਰ ਨੂੰ ਅਨਜ਼ਰ ਕਰ ਦੇਣ ਵਾਲੀਆਂ ਉਚਿਆਈਆਂ ਵਿਚ ਉਡ ਰਹੀ ਹੈ। ਸ਼੍ਰੀ ਪਾਵਨ ਲਹਿਣਾ ਜੀ ਏਸ ਰੰਗ ਵਿਚ ਮਗਨ ਸਨ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰੀਖਿਆ ਦਾ ਮਨੋਰਥ ਇਹ ਨਹੀਂ ਸੀ ਕਿ ਕੋਣ ਵਧੇਰੇ ਵਿਚਾਰਵਾਨ ਹੈ, ਜੋ ਆਪਣੇ ਜਾਣੇ ਤੇ ਸਮਝੇ ਸ਼ੁਭ ਗੁਣਾਂ ਤੇ ਵਿਚਾਰਾਂ ਦੇ ਆਸਰੇ ਇਸ ਵੇਲੇ ਤਰ ਨਿਕਲਦਾ ਹੈ, ਪਰ ਇਹ ਸੀ ਕਿ ਉੱਚੇ ਤੋਂ ਉੱਚੇ ਸੁੱਚੇ ਤੋਂ ਸੁੱਚੇ ਸਿਖਾਂ ਦੇ ਮੁਕਾਬਲੇ ਤੇ ਓਹ ਜੋ ਧੁਰੋਂ ਆਯਾ ਹੈ ਤੇ ਹੁਣ ਤਕ ਆਮ ਸਿੱਖਾਂ ਵਿਚ

[ਬਾਕੀ ਰਹਿੰਦਾ ਵੇਖ ਅਗਲੇ ਪੰਨੇ ਦੇ ਹੇਠਾਂ]

ਰਤ ਜਬੈ ਬਿਤਾਏ।ਤਿਹਛਿਨ ਚਲਿਆਏ ਸ਼੍ਰੀਨਾਨਕ।ਉਠੇਸਿੱਖ ਅਵਲੋਕ ਅਚਾਨਕ॥੫੬॥ਬੈਦਹਿ ਹਾਥ ਬੈਦਨਾ ਕਰਿਹੀਂ।ਭੈ ਅਚਰਜ ਯੁਤ ਬਚ ਨ ਉਚਰਿਹੀਂ।ਗੁਰ ਕੇ ਕਟ ਮਹਿੰ ਤਾਂਬੂ ਕੁਪੀਨੰ। ਕੁਲਹ ਸੀਸ ਪਰ ਕੁਤਕਾ[1] ਲੀਨੰ॥੫੭॥ਔਰ ਦੁਕੂਲ[2]ਨ ਊਪਰ ਕੋਈ। ਜਿਨ ਬਹੁ ਨਰ ਕੀ ਦੁਰਮਤਿ ਖੋਈ। ਜਬਿ ਸਿਖ ਚਰਨਨ ਪਰ ਸਿਰ ਧਾਰਹਿ। ਕੁਤਕਾ[1] ਏਕ ਪੀਠ ਮਹਿੰ ਮਾਰਹਿੰ ॥੫੮॥ ਅਚਰਜ ਭਏ ਭ੍ਰਸ਼ਨੀ ਠਾਨੀ। ਅਲਖ ਗਤੀ ਕੁਛ ਜਾਇ ਨ ਜਾਨੀ। ਸਭਿ ਕੇ ਇਸੀ ਪ੍ਰਕਾਰ ਪ੍ਰਹਾਰੇ। ਬਹੁਰੋ ਸ਼੍ਰੀ ਮੁਖ ਬਚਨ ਉਚਾਰੇ ॥੫੯॥ਦੋਹਰਾ ॥"ਕਿਉਂ ਬੈਠੇ, ਤੁਮ ਕੌਨ ਹੋ ? ਗਮਨਹੁ ਨਿਜ ਨਿਜ ਥਾਇ। ਕਾਜ ਤੁਮਾਰੋ ਨਹਿੰ ਕਛੁ ਤ੍ਵਰਨ ਨਿਕਸਹੁ ਧਾਇ" ॥੬੦॥ ਚੌਪਈ॥ ਭ੍ਰਤਿ ਜੋਰ ਕਰ[3] ਸਿੱਖਨ ਭਾਖਾ। "ਹਮ ਤੁਮਰੇ ਸਿੱਖ ਭੇ ਗਤਿ ਕਾਂਖਾ[4]। ਜਬਹਿ ਸਿੱਖ ਕੋ ਨਾਮ ਸੁ ਲੇਈਂ।ਕੁਤਕਾ ਏਕ ਪੀਠ ਮਹਿੰ ਦੇਈਂ॥੬੧॥ਅਸ ਗਤਿ ਸ਼੍ਰੀ ਗੁਰ ਕੀ ਸਭਿ ਦੇਖਾ। ਭਾਗੇ ਮਨੁ ਭੈ ਭਯੋ ਵਿਸ਼ੇਖਾ। ਈਖਦ ਹੀ ਬੈਠੇ ਰਹਿ ਗਏ। ਤਿਨ ਸੋਂ ਪੁਨ ਪ੍ਰਭੁ ਪ੍ਰਭੂ ਭਏ ॥ ੬੨ ॥"ਕਥਿ ਕੇ ਸਿੱਖ ਬਨੇ ਹੋ ਮੇਰੇ ?। ਦੇਹੁ ਬਤਾਇ, ਨ ਲਾਵਹੁ ਦੇਰੇ"। ਸੁਨਿ ਕੈ ਸਿੱਖਨ ਬੈਨ ਅਲਾਏ। "ਹੈਂ ਤਬਿ ਕੋ ਜਬਿ ਆਪ ਬਨਾਏ ॥੬੩ ॥ ਰਾਵਰ ਕੋ ਪਰਵਾਹ ਨ ਕੋਈ। ਸ਼ਰਨ ਪਰੇ ਹਮ ਚਹਿੰ ਦੁਖ ਖੋਈ। ਕਹਿਤੇ ਕੰਪੈਂ[5] ਬਚਨ ਨ ਆਵੈ। ਤੇਜ ਦਿਪਤਿ[6] ਸੋ ਸਹਯੋ ਨ ਜਾਵੈ" ॥ ੬੪ ॥ ਸੁਨਹਿੰ ਪ੍ਰਭੂ ਪੁਨ

[1]ਸੋਟਾ। [2]ਕਪੜਾ।[3]ਜੋੜਕੇ ਹਥ।[4]ਮੁਕਤੀ ਦੇ ਚਾਹਵਾਨ।[5]ਕੰਬਦੇ ਹੋਏ ਕਹਿੰਦੇ ਹਾਂ। [6]ਪ੍ਰਕਾਸ਼ਦਾਯੀ
ਅਗਲਾ [ਪਿਛਲੇ ਪੰਨੇ ਦੀ ਬਾਕੀ ਟੁਕ]

ਇਕ ਜੋਦ ਸ਼੍ਰੇਣੀ ਦਾ ਉੱਚਾ ਸਿੱਖ ਸਮਝਿਆ ਜਾਂਦਾ ਹੈ ਓਹ ਸਭ ਨੂੰ ਦਿੱਸ ਪਵੇ ਕਿ ਇਹ ਈਸ਼ਵਰ ਕੋਟੀ ਦਾ ਵਜੂਦ ਹੈ, ਇਹ ਕਾਰਕ ਹੈ, ਇਹ ਧੁਰੋਂ 'ਗੁਰੂ' ਹੋਕੇ ਆਇਆ ਹੈ, ਜਗਤ ਨੂੰ ਉੱਚੇ ਤੋਂ ਉੱਚਾ ਸਿੱਖੀ ਦਾ ਆਦਰਸ਼ ਦਿਖਾਕੇ 'ਸਿੱਖ' ਦਾ ਨਾਟ ਪੂਰਾ ਕਰਕੇ 'ਗੁਰੂ' ਆਦਰਸ਼ ਵਿਚ ਜਾ ਬੈਠੇਗਾ। ਹਾਂ, ਜਗਤ ਨੂੰ, ਸਿੱਖਾਂ ਨੂੰ, ਪਰਵਾਰ ਨੂੰ, ਪੁੱਤ੍ਰਾਂ ਨੂੰ ਦਿੱਸ ਪਵੇ ਕਿ ਲਹਿਣਾ ਧੁਰੋਂ ਆਇਆ ਹੈ, ਗੁਰੂ ਨਾਨਕ ਜੀ ਦੀ ਗੱਦੀ ਦਾ ਪਟਾ ਲੈਕੇ ਆਇਆ ਹੈ, 'ਗੁਰ ਅਵਤਾਰ' ਹੈ, ਹੋਰ ਸਾਰੇ ਚੰਗੇ ਚੰਗੇਰੇ ਇਸ ਚੰਗੇ ਦੇ ਅੱਗੇ ਨੀਵੇਂ ਹਨ। ਭਾਈ ਬੁੱਢਾ ਪਰਮ ਉਚਾ ਸਿੱਖ ਹੈ, ਜਿਸ ਦੇ ਤਿਲਕ ਦੇਣ ਨਾਲ ਗੁਰੂ ਨੇ ਗੁਰੂ ਸਦੀਣਾ ਹੈ, ਪਰ ਉਹ ਬੀ ਸ਼੍ਰੀ ਪਰਮ ਜੋਤੀਮਯ ਪਾਵਨ ਲਹਿਣਾ ਜੀ ਦੇ ਅਗੇ ਨੀਵਾਂ ਹੈ। ਇਹ ਗਲ ਸਿੱਧ ਕਰ ਦੇਣਾ ਅਮਲੀ ਤਰੀਕੇ ਨਾਲ, ਪ੍ਰਯੋਜਨ ਸੀ ਪ੍ਰੀਖਿਆ ਦਾ, ਤਾਂ ਤੇ ਸ਼੍ਰੀ ਸੁਹਣੇ ਸੁਹਣੇ ਲਹਿਣਾ ਜੀ ਦਾ ਸਿਦਕ ਨਾ ਡੋਲਣਾ ਉੱਚੇ ਤੋਂ ਉੱਚੇ ਪ੍ਰੇਮ ਦੀ ਮਗਨਤਾ ਦਾ ਚਮਤਕਾਰ ਹੈ, ਸੈਰ ਮੰਡਲ ਵੀ ਖੇਡ ਨਹੀਂ ਹੈ।

ਕੁਤਕਾ ਮਾਰੈਂ। ਭਾਗੋ ਸਿੱਖ ਨ ਧੀਰ ਸੰਭਾਰੈ। ਕੁਤਕਾ ਲਗੈ ਹੋਇ ਤਨ ਪੀਰ। ਢਿਗ ਤੇ ਭਾਗੈਂ ਹੋਇ ਅਧੀਰ ॥ ੬੫ ॥ ਥੋਰੇ ਹੀ ਬੈਠੇ ਜਬਿ ਰਹੇ। ਤਿਨ ਪ੍ਰਿਤਿ ਸ਼੍ਰੀ ਗੁਰੂ ਅਸ ਬਚ ਕਹੇ।'ਜੇ ਤੁਮ ਸਿੱਖ ਬਨੇ ਹੋ ਮੇਰੇ।ਆਇਸੁ ਮਾਨਹੁ ਕਰਹੁ ਨ ਦੇਰੇ॥੬੬॥ਉਠਿ ਆਵਹੁ ਸਭਿ ਮੋਰ ਪਿਛੇਰੇ'।ਕਹਿ ਇਉਂ ਗਮਨੇ ਗੁਰੂ ਅਗੋਰੇ। ਜੋਤਿਕ ਰਹੇ ਸਿੱਖ ਤਿਹ ਥਾਈਂ।ਚਕਿਤ ਜਕਿਤ[1]ਸੇ ਪੀਛੈ ਜਾਹੀਂ ॥ ੬੭ ॥ ਦੋਹਰਾ ॥ ਪਰਖਨ ਹਿਤ ਸਿੱਖੀ ਤਬੈ ਸਾਂਗ ਅਰੈਭਨੋ ਭੂਰ। ਸੋਈ ਸਾਬਤ ਰਹਿ ਸਕੈ ਜਿਸ ਪਰ ਕਰੁਨਾ ਤੂਰ[2]*॥ ੬੮ ॥ ਚੌਪਈ ॥ ਹੁਤੀ ਜੁ ਦੂਰ ਉਜਾੜ ਬਿਸਾਲਾ। ਪਹੁੰਚੇ ਲੈ ਸਿਖ ਸੰਗ ਕ੍ਰਿਪਾਲਾ। ਤਹਾਂ ਸਿੜ੍ਹੀ[3] ਪਰ ਸ਼ਵ[4] ਇਕ ਦੇਖਾ। ਊਪਰ ਅੰਬਰ ਸੇਤ ਵਿਸ਼ੇਖਾ॥੬੯॥ਕੇਤਿਕ ਕਾਸ਼ਟ ਪਰੇ ਸਮੀਪਾ। ਭਏ ਠਾਂਢਿ ਬੇਦੀ ਕੁਲਦੀਪਾ। ਸਰਬ ਸਿੱਖ ਤਬ ਆਨਿ ਪਹੁੰਚੇ। ਤਿਨਹਿ ਸੁਨਾਇ ਭਨੇ ਬਚ ਊਚੇ ॥੭੦॥ 'ਜੇ ਤੁਮ ਹਮਰੇ ਸਿੱਖ ਕਹਾਵਹੁ। ਮਾਨਉ ਬਚਨ ਨ ਸਦਨ[5] ਸਿਧਾਵਹੁ। ਪਰਯੋ ਸਿੜ੍ਹੀ ਪਰ ਸ਼ਵ ਇਹ ਖਾਵਉ।ਜੇ ਨਹਿਂ ਖਾਵਹੁ ਤਉ ਪਛੁਤਾਵਉ'॥੭੧।ਸੁਨਿਬਿਸਮਾਦ ਭਏ ਮਨ ਮਾਂਹੀ। ਧੀਰਜ ਰਹਯੋ ਰਿਦੇ ਕਿਸ ਨਾਂਹੀ। ਕਿਤਿਕ ਸੰਗ ਤਜਿ ਪੁਰੀ ਸਿਧਾਰੇ। ਕਿਤਿਕ ਦੂਰੇ ਭਜਿ ਝਾਰ ਮਝਾਰੇ[6] ॥੭੨॥ ਕਿਤਿਕ ਧਾਰਿ ਹਠ ਰਹੇ ਸਮੀਪਾ। ਤਿਨ ਪਿਖਿ ਕਹਿ ਬੇਦੀ ਕੁਲ ਦੀਪਾ। 'ਜੇ ਤੁਮ ਠਾਂਢੇ ਰਹੁ ਇਹ ਥਾਨਾ। ਸ਼ਵ ਕੋ[7] ਖਾਹੁ ਬਿਲਮ ਕਰਿ ਹਾਨਾ[8]॥ ੭੩ ॥ ਨਾਂਹਿ ਤ ਜਾਹੁ ਸਦਨ ਕੋ ਧਾਈ। ਦੋ ਮੈਂ ਕਰਹੁ ਜਿ ਇਕ ਮਨ ਭਾਈ'। ਡਰਤਿ ਰਿਦੇ ਕੰਪਤਿ ਤਨ ਸਾਰੇ। ਹਾਥ ਬੰਦਿਕੈ ਬਚਨ ਉਚਾਰੇਂ ॥੭੪॥ 'ਹਮ ਹੈਂ ਸਿੱਖ ਨ ਗਮਨੈਂ ਧਾਮੂ'। ਮਾਰਯੋ ਕੁਤਕਾ[9] ਸੁਨਿ 'ਸਿਖ' ਨਾਮੂ। 'ਕੁੱਟਣ[10] ! ਹਮਰੇ ਸਿੱਖ ਕਹਾਵਉ !। ਬਚਨ ਕਰਯੋ ਗੁਰ, ਸੋ ਨ ਕਮਾਵਉ !' ॥੭੫॥ਦੋਹਰਾ ॥ ਪੁਨ ਮਾਰਨ ਕੁਤਕੇ ਲਗੇ ਭਾਗੇ ਸਭਿ ਕਰਿ ਤ੍ਰਾਸ। ਰਹਯੋ ਨ ਕੋਊ ਸੰਗ

---

[1]ਹੈਰਾਨ ਹੋਕੇ ਤੇ ਥਕ ਥਕਕੇ। [2]ਤੋਰੀ (ਅ) ਤੁਰੰਤ। [3]ਉਹ ਤਖਤਾ ਜਿਹਾ ਜਿਸ ਪੁਰ ਮੁਰਦਾ (ਕੱਪੜੇ ਵਿਚ ਲਪੇਟਕੇ) ਰੱਖਕੇ ਮਸਾਣਾਂ ਨੂੰ ਲੈ ਜਾਂਦੇ ਹਨ।ਚਿਖਾ (ਅ)। [4]ਮੁਰਦਾ। [5]ਘਰ ਨੂੰ। [6]ਝਾੜੀਆਂ ਵਿਚ। [7]ਮੁਰਦੇ ਨੂੰ। [8]ਛੇਤੀ। [9]ਡੰਡਾ। [10]ਚੁਗਲ [ਸੰਸਃ ਕੁਟਿਨ੍=ਕੱਟ ਸੁੱਟਣ ਵਾਲਾ] ਦੁਫੇੜ ਪਾਉਣ ਵਾਲਾ (ਅ) ਦੁਭੇਖੀਏ, ਕਹਿਣਾ ਹੋਰ ਤੇ ਕਰਨਾ ਹੋਰ, ਇਹ ਅਰਥ ਨਾਲ ਦੀ ਤੁਕ ਤੋਂ ਸਪਸ਼ਟ ਹੈ।

*ਪਾਃ—ਭੂਰ, ਪੂਰ।

ਤਬ ਇਕ ਲਹਿਣਾ ਰਹਿ ਪਾਸ* ॥੭੬॥ ਚੌਪਈ॥ ਤਿਸਹਿ ਬਿਲੋਕਤਿ ਬਚਨ ਉਚਾਰਾ। 'ਕਿਉਂ ਠਾਂਢੋ ਤੂੰ ਨਹੀਂ ਸਿਧਾਰਾ। ਅਹੈਂ ਜਿ ਸਿੱਖ ਬਚਨ ਮਾਨਹੁ ਮੁਰ। ਸ਼ਵ ਕੋ ਖਾਹੁ ਬਿਲੰਬ ਨਹੀਂ ਕਰਿ' ॥੭੭॥ ਸੁਨਿ ਕੈ ਲਹਿਣੇ ਦੋ ਕਰ ਜੋਰੇ। 'ਨਹਿ ਰਜਾਇ ਮੋਰਹੁੰ ਪ੍ਰਣ ਮੋਰੇ। ਰਾਵਰ ਕੋ ਪਰਵਾਹੁ ਨ ਕੋਈ। ਹਮ ਹੈਂ ਸਿਖ ਸ਼ਰਨਾਗਤਿ ਹੋਈ ॥੭੮॥ ਚਹੈ ਤ ਰਾਖਹ ਭਾਵੈਂ ਮਾਰੀ। ਹੌਂ ਨਹਿ ਤਜਿ ਹੌਂ ਸ਼ਰਣਿ ਤੁਮਾਰੀ†'। 'ਸ੍ਰੀ ਗੁਰ ਕਹੈਂ ਜਿ ਸੰਗ ਨ ਤਜਾਗਹੁ। ਮ੍ਰਿਤਕ ਪਰੇ ਕੋ ਖਾਵਨ ਲਾਗਹੁ'॥੭੯॥ ਲਹਿਣਾ ਸੁਨਤਿ ਫਿਰਸੋ ਚਹੁੰਫੇਰੋ। ਗੁਰੂ ਕਹਸੋ 'ਕਿਉਂ ਲਾਈ ਡੇਰੇ?'। "ਜਿਤ ਦਿਸ਼ ਹੁਕਮ ਕਰੋ ਤਿਹ ਖਾਵੋਂ। ਇਸ ਰਜਾਇ ਹਿਤ ਬਿਲਮ ਲਗਾਵਉਂ" ॥ ੮੦ ॥ ਗੁਰੂ ਕਹਸੋ 'ਪਗ ਤੇ[2] ਲਗ ਖਾਨੇ। ਸਿਰ ਲੌ ਖਾਹੁ ਬਚਨ ਕੋ ਮਾਨੇ'। ਤਿਹ ਛਿਨ ਲਹਿਣੇ ਤੁਰਨ ਕੀਨੀ। ਅਇਸੁ ਅਨੁਸਾਰੀ ਮਤਿ ਭੀਨੀ॥ ੮੧ ॥ ਸੋਤ[3] ਸੁ ਬਸਤ੍ਰ ਉਤਾਰਾ ਜਬਿਹੀ।ਦੇਖਸੋ ਸਰਬ ਤਿਹਾਵਲ ਤਬਿਹੀ।ਤ੍ਰਿਹਤੇਨਰ ਸਮ ਲੋਥ ਬਨਾਈ। ਲਖਿ ਅਸਚਰਜ ਰਹਸੋ ਬਿਸਮਾਈ ॥੮੨॥ਪ੍ਰਭੁ ਕੇ ਪਦ ਪੰਕਜ ਪਰ ਪਰਸੋ। ਹਾਥ ਬੰਦਿ ਕੈ ਬਚਨ ਉਚਰਸੋ। 'ਪਾਰਬ੍ਰਹਮ ਕਰਤਾਰ ਅਪਾਰੀ‡! ਏਂਕੰਕਾਰ ਸਰਬ ਜਗ ਕਾਰੀ! ॥ ੮੩ ॥ ਕਲਿ ਕੇ ਨਰਨ ਉਧਾਰਨ ਕਾਰਨ। ਧਰਸੋ ਦੇਹਿ ਕੀਰਤਿ ਬਿਸਤਾਰਨ। ਤੁਮਰੀ ਕੁਦਰਤਿ ਤੁਮ ਬਨਿਆਈ। ਨਹਿ ਔਰਨ ਤੇ ਜਾਨੀ ਜਾਈ' ॥ ੮੪ ॥ ਸੁਨਿ ਕੈ ਪਰਮ ਪ੍ਰਸੀਦੇ ਦਯਾਲਾ। ਦੇਖੀ ਕਰੁਨਾਂਦ੍ਰਿਸ਼ਟਿ[4] ਬਿਸਾਲਾ। ਕਹਸੋ 'ਜੁ ਮੋਰੋ ਅਹੈ ਸਰੂਪਾ। ਸੋ ਤੁਮ ਵ੍ਹੈ ਹੈ ਪਰਮ ਅਨੂਪਾ ॥੮੫॥ ਤੋਰੋ ਰੂਪ ਹੋਹਿ ਗੋ ਮੋਹੀ। ਐਸੀ ਅਬ ਅਭੇਦਤਾ ਹੋਹੀ।ਬਖ਼ਸ਼ਸੋ ਸਭਿ ਜਗ ਤਵ, ਪਸ਼ਚਾਤੀਂ[5]। ਭਲੀ ਭਾਂਤਿ ਹੈ ਹੈਂ ਬੱਖਸ਼ਾਤੀ ॥੮੬॥ ਸਭਿ ਸਿੱਖਨ ਕੀ ਰਾਖੀ ਟੇਕਾ। ਹਿਰਦੇ ਪੂਰਨ ਹੋਇ ਬਿਬੇਕਾ। ਭਾ ਜਗ ਗੁਰ ਲੈ ਹੈਂ ਗੁਰਿਆਈ। ਸਿੱਖ ਹੋਹਿ ਤੁਮਰੇ ਅਧਿਕਾਈ ॥ ੮੭ ॥ ਭਾ ਅਵਲੰਬ[6] ਭਲੇ ਜਗ ਤਾਰਨ। ਸਭਿ ਸਿਖਨ ਜਮਜਾਲ ਨਿਵਾਰਨ[7]।

[1]ਸ਼੍ਰੀ ਅੰਗਦ ਜੀ ਨੇ ਉਤਰ ਦਿੱਤਾ। [2]ਪੈਰਾਂ ਤੋਂ। [3]ਚਿੱਟਾ। [4]ਮੇਹਰ ਦੀ ਨਿਗਾਹ। [5]ਸਾਰਾ ਜਗਤ ਤੈਨੂੰ ਦਿੱਤਾ, ਆਪਣੇ ਪਿਛੋਂ (ਅ) ਤੇਰੇ ਪਿਛੇ ਸਾਰਾ ਜਗ ਬਖਸ਼ਿਆ। [6]ਆਸਰਾ। [7]ਜਮ ਦੀਆਂ ਫਾਹੀਆਂ ਚੂਰ ਕਰਨ ਨੂੰ।

*ਨੇੜੇ ਨਹੀਂ ਰਹੇ। ਵਿੱਥ ਤੇ ਜਾ ਖਲੋਤੇ, ਨਜ਼ਰੋਂ ਸੁਣਨੋ ਉਹਲੇ ਨਹੀਂ ਹੋਏ, ਕਿਉਂਕਿ ਫਿਰ ਪ੍ਰਯੋਜਨ ਸਫਲ ਨਹੀਂ ਰਹਿੰਦਾ।

†ਸ਼੍ਰੀ ਪਾਵਨ ਲਹਿਣਾ ਜੀ ਦਾ ਪ੍ਰੇਮ ਨਿਮਗਨ ਮਨ ਏਹ ਵਾਰਤਾਲਾਪ ਨਹੀਂ ਕਰ ਸਕਦਾ, ਉਹ ਤਾਂ ਹੁਕਮ ਹੋਯਾ ਤੇ ਕਮਾਵਣ ਨੂੰ ਜਾ ਖਲੋਤੇ।

‡ਪਾ:—ਅਗਾਰੀ।

ਤੁਝ ਸਮਾਨ ਭਵ ਅਪਰ ਨ ਲਖਿਓ। ਨੀਕੇ ਸਿੱਖੀ ਬੀਰਜ[1] ਰਖਿਓ[2]॥ ੯੮॥ ਇਸ ਪ੍ਰਕਾਰ ਕਹਿ ਸੁਖਦਾ ਬਾਨੀ। ਗਮਨ ਕੀਨ ਪੁਰਿ ਨੌ ਗੁਨ ਖਾਨੀ। ਧਰਮਸਾਲ ਮਹਿੰ ਆਇ ਬਿਰਾਜੇ। ਜਿਨ ਕੇ ਦਰਸ਼ਨ ਤੇ ਦੁਖ ਭਾਜੇ* ॥ ੯੯॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਸਿਖੀ ਪਰਖਨ' ਪ੍ਰਸੰਗ ਬਰਨਨੰ ਨਾਮ ਪੰਚਾਸਮੋ ਅਧਯਾਯ ॥ ੫੦॥

੫੧. [ਗੁਰਯਜ਼ ਕਰਨ ਉਪਦੇਸ਼। ਗਯਾਨ ਉਪਦੇਸ਼। ਭਗਤੀ ਦੀ ਮਿਸਰੀ]

ਦੋਹਰਾ—ਸ਼੍ਰੀ ਗੁਰ ਗੁਨ ਮਾਨਸ ਸਰਸ ਜੀਹ ਮਰਾਲਨਿ ਜਾਂਹਿ।
ਕਰਤ ਪ੍ਰੀਤ ਨਹਿੰ ਤਜ ਸਕੈ ਨਮਸਕਾਰ ਮੁਰ ਤਾਂਹਿ॥੧॥

{ ਸਰਸ=ਸ੍ਵਾਦੀਕ, ਸੁੰਦਰ, ਰਮਣੀਕ }

ਅਰਥ—(ਮੇਰੀ) ਉਸ ਰਸਨਾ ਨੂੰ ਨਮਸਕਾਰ ਹੈ ਕਿ ਜੋ ਸ਼੍ਰੀ ਗੁਰੂ ਜੀ ਦੇ ਗੁਣਾਂ(ਦੇ ਜਸ ਰੂਪੀ) ਸੁੰਦਰ ਮਾਨ ਸੋ੍ਵਰ ਨੂੰ ਹੰਸਣੀ (ਵਾਙੂ) ਪ੍ਰੀਤ ਕਰਦੀ ਹੋਈ (ਕਦੇ) ਛਡ ਨਹੀਂ ਸਕਦੀ।

ਚੌਪਈ॥ ਇਕ ਦਿਨ ਬਹੁਰ ਬਿਤਾਇ ਕ੍ਰਿਪਾਲਾ। ਬੈਠੇ ਹੁਤੇ ਰੁਚਿਰ ਧ੍ਰਮ-ਸਾਲਾ। ਆਤਮ ਕੇ ਉਪਦੇਸ਼ਨ ਹੇਤਾ[3]। ਬੈਠਾਰਸੋ ਤ੍ਰੈਹਣ ਕੁਲਕੇਤਾ ॥੨॥[4][5]ਲਹਿਣੇ ਸੇਵ ਅਧਿਕ ਤੈਂ ਕੀਨੀ। ਬੂਝਹੁ ਤੱਤ ਚਹਹੁ ਜੋ ਚੀਨੀ[6]। ਐਸੀ ਘਾਲ[7] ਜੁ ਘਾਲੀ[8] ਤੋਹੀ। ਕੋ ਨਹਿੰ ਵਸਤੁ ਅਦੇਯ ਸੁ ਮੋਹੀ[9]" ॥੩॥ ਕ੍ਰਿਪਾ ਭਰੀ ਸੁਨਿਕੈ ਸੁਠ ਬਾਨੀ। ਬੈਠਸੋ ਸਨਮੁਖ ਸੀਖ ਸੁਖਾਨੀ। ਦ੍ਵੈ ਕਰ ਜੋਰ ਨਿਵਾਯੋ ਸੀਸਾ। ਬੰਦੇ ਪਦ ਪੰਕਜ ਜਗਦੀਸ਼ਾ॥੪॥[10]ਨਿਜ ਸਰੂਪ ਲਖਿਨੋ ਅਭਿਲਾਖਾ'।ਹ੍ਵੈ ਕੈ ਦੀਨ ਬਚਨ ਅਸਭਾਖਾ।[10]ਜੋ ਮੈਂਹੋਂ,ਕੁਛਜਾਇ ਨ ਜਾਨਾ। ਹਰਖ ਸ਼ੋਕ ਮਹਿੰ ਫਸਸੋ ਮਹਾਨਾ ॥੫॥ ਰਾਗ ਦ੍ਵੈਖ ਨਿਸ ਦਿਨ ਬਹੁ ਮੋਹੀ[11]। ਅਤਿ ਸ਼ਯਤਾ[12] ਦੁਖ ਸੁਖ ਮਹਿੰ ਹੋਹੀ। ਸਰਬ ਭੇਦ ਮੁਹਿ ਦੇਹੁ

[1]ਬੀਜ। [2]ਆਤਮ ਉਪਦੇਸ਼ਾਂ ਦੇ (ਦੇਣ) ਵਾਸਤੇ। [3]ਗੁਰੂ ਜੀ ਬੋਲੇ। [4]ਜੋ ਜਾਣਿਆਂ ਚਾਹੁੰਦੇ ਹੋ। [5]ਕਮਾਈ। [6]ਕਮਾਈ ਹੈ। [7]ਜੋ ਮੈਂ ਤੈਨੂੰ ਨਾ ਦਿਆਂ। [8]ਮੇਨੂੰ ਹੈ। [9]ਬਹੁਤ ਹੋਣਾ।

*ਸਿੱਖੀ ਪਰਖਣ ਤੇ ਗੁਰੂ ਅੰਗਦ ਜੀ ਦੇ ਸਾਬਤ ਨਿਕਲਣ ਦਾ ਪ੍ਰਸੰਗ ਗੁਰ ਪ੍ਰਤਾਪ ਸੂਰਜ ਰਾਸ ਦੂਸਰੀ ਅੰਸੁ ੫੭ ਵਿਚ ਬੀ ਕਵੀ ਜੀ ਨੇ ਫੇਰ ਦਿੱਤਾ ਹੈ। ਏਥੇ ਕੁਤਕੇ ਮਾਰਨ ਦਾ ਜ਼ਿਕਰ ਹੈ, ਜ ਪੁਰਾਤਨ ਜਨਮਸਾਖੀ ਵਿਚ ਨਹੀਂ ਹੈ ਤੇ ਅੰਸੁ ੫੭ ਰਾਸ ਦੂਸਰੀ ਗੁਰ ਪ੍ਰਤਾਪ ਸੂਰਜ ਵਿਚ ਕਵੀ ਜੀ ਨੇ ਆਪ ਹੀ ਪੈਸੇ ਰੁਪੱਯੇ ਮੁਹਰਾਂ ਦੇ ਲਾਲਚ ਵਿਚ ਲੋਕਾਂ ਦਾ ਪੈ ਜਾਣਾ ਦੱਸਿਆ ਹੈ, ਕੁਤਕੇ ਮਾਰਨੇ ਨਹੀਂ ਦੱਸੇ। ਫਿਰ ਉਸ ਅਧਯਾਯ ਵਿਚ ਕਵਿ ਜੀ ਨੇ ਨਦੀ ਕਿਨਾਰੇ ਸਰਦੀ ਚੜ੍ਹਨ ਦਾ ਪ੍ਰਸੰਗ ਬੀ ਦਿੱਤਾ ਹੈ ਤੇ ਨਾਲੇ ਗੁਰੂ ਨਾਨਕ ਦੇਵ ਜੀ ਦੇ ਖਡੂਰ ਜਾਕੇ ਮਿਲਨ ਤੇ ਗੁਰੂ ਅੰਗਦ ਦੇਵ ਜੀ ਦੇ ਤਪਨਾਣੇ ਤਪ ਵਿੱਚ ਬੈਠਣ ਤੇ ਫੇਰ ਗੁਰੂ ਨਾਨਕ ਦੇਵ ਜੀ ਦਾ ਖਡੂਰ ਜਾਕੇ ਮਿਹਰਾਂ ਕਰਨ ਦਾ ਪ੍ਰਸੰਗ ਬੀ ਦਿੱਤਾ ਹੈ, ਜੋ ਏਥੇ ਨਹੀਂ ਦਿੱਤਾ ਹੋਇਆ।

ਜਨਾਈ। ਤਿਹ ਕੋ ਸਮਝ ਰਹੈਂ ਸੁਖ ਪਾਈ॥ ੬॥ ਮੁਰ ਉਰ ਭਮ ਅੱਗਯਾਨ ਮਹਾਨਾਂ*। ਤੁਮਰੇ ਹੈਂ ਬਚ ਭਾਨੁ ਸਮਾਨਾ। ਕਬਿ ਪ੍ਰਕਾਸ਼ ਦਿਹੁ

*ਕਵਿ ਜੀ ਆਪ ਪੌਰਾਣਕ ਵਿਦਜਾ ਦੇ ਮੰਡਲਾਂ ਵਿਚ ਵਿਦਜਾ ਪ੍ਰਾਪਤ ਹੋਏ ਸਨ ਤੇ ਆਤਮ ਪੁਰਾਣ ਦੇ ਪੰਡਿਤ ਸਨ। ਉਨ੍ਹਾਂ ਨੂੰ ਦਿਮਾਗੀ ਨੁਕਤੇ ਤੋਂ ਦਿਮਾਗੀ ਘੋਟਾ ਘਾਟੀ ਵਾਲਾ ਵੇਦਾਂਤ ਕੋਈ ਬਹੁਤ ਉੱਚੀ ਚੀਜ਼ ਲਗਦੀ ਸੀ, ਇਸ ਕਰਕੇ ਏਥੇ ਉਨ੍ਹਾਂ ਨੂੰ ਵੇਦਾਂਤ ਦਾ ਹਿਸਾਬ ਲਿਖਣਾ ਸੁਹਣਾ ਲੱਗਾ ਹੈ। ਪਰੰਤੂ ਵਿਦ੍ਜਾ ਦੇ ਘਮੰਡੀ ਪੰਡਤਾਂ ਨਾਲ ਬੀਚਾਰਾਂ ਤੋਂ ਮੁਬਾਹਸੇ ਕਰਾਕੇ ਸ਼ਾਸਤ੍ਰਾਰਥਾਂ ਵਿਚ ਹਰਾ ਦੇਣ ਵਾਲੇ ਸਤਿਗੁਰਾਂ ਦੇ ਅੱਗੇ ਇਹ ਲੇਖੇ ਤੇ ਹਿਸਾਬ ਦੀ ਗੋਣਤੀ ਬਹੁਤ ਵੱਡਾ ਮੁੱਲ ਨਹੀਂ ਸੀ ਰਖਦੀ। ਉਹ ਅਮਲੀ ਅਸਲੀ ਰੂਹਾਨੀ ਜੀਵਨ, ਉਹ ਉੱਚਾ ਹੁਲਾਰਾ ਰਸ ਰੰਗ ਵਾਲਾ,ਜਿਸ ਨੂੰ ਹਰਿਯਸ਼ ਤੇ ਜੀਅਦਾਨ ਕਹਿੰਦੇ ਸਨ, ਓਹ ਆਪਣੀ ਮੇਹਰ ਮਾਤ੍ ਨਾਲ, ਕ੍ਰਿਪਾ ਕਟਾਖਜ ਨਾਲ, ਦਿਨ ਰਾਤ ਦੀ ਆਪਣੀ ਛੁਹ ਨਾਲ, ਹਰ ਸਮੇਂ ਆਪਣੇ ਮਨੋਹਰ ਬਚਨ ਨਾਦ ਨਾਲ ਸ਼੍ਰੀ ਲਹਿਣਾ ਜੀ ਵਿਚ ਭਰ ਚੁਕੇ ਸਨ ਤੇ ਸ਼੍ਰੀ ਪਾਵਨ ਲਹਿਣਾ ਜੀ ਹੁਣ ਤਕ ਹੋਈਆਂ ਸਾਰੀਆਂ ਅਜ਼ਮਾਯਸ਼ਾਂ ਵਿਚ ਕਾਮਯਾਬ ਨਿਕਲ ਚੁਕੇ ਸਨ, ਮਹਾਨ ਪਰਤਾਵਿਆਂ ਵਿਚ ਹਰਖ ਸ਼ੋਕ ਅਤੀਤ ਰਹਿਕੇ, ਪ੍ਰੇਮ ਦੀ ਪੂਰਨ ਅਵਸਥਾ ਦਿਖਾ ਚੁਕੇ ਸਨ। ਇਸ ਪੂਰਨ ਆਪਾ ਸਮਰਪਨ ਨਾਲ ਉਨ੍ਹਾਂ ਦੀ ਅੰਤ੍ਰੀਵ ਗਤੀ ਦ੍ਵੈਤਾਂ ਤੋਂ ਉੱਚੀ ਉੱਠਕੇ ਪਰਮ ਉੱਚੀ ਦਸ਼ਾ ਵਿਚ ਪੁੱਜ ਚੁਕੀਸੀ।ਸ਼੍ਰੀਪਾਵਨ ਲਹਿਣਾ ਜੀ ਨੂੰ ਅਜੇ ਹਰਖ,ਸ਼ੋਕ,ਰਾਗ,ਦ੍ਵੈਖ ਵਿਚ ਵੇੜ੍ਹੇ ਤੇ 'ਤਮ ਮਹਾਨ ਅੱਗਯਾਨ'ਵਿਚ ਫਸੇ ਸਮਝਣਾ ਫਬਦਾ ਨਹੀਂ। ਗੁਰੂ ਨਾਨਕ ਦੇਵ ਜੀ ਦਾ ਆਗਮ ਕਰਨੀ ਸ਼ੂਨਯ ਵੇਦਾਂਤ ਦੇ ਫੋਕੇ ਪੰਡਿਤ ਪੈਦਾ ਕਰਨ ਲਈ ਨਹੀਂ ਸੀ। ਐਸੇ ਪੰਡਿਤ ਬਥੇਰੇ ਸਨ, ਜਿਨ੍ਹਾਂ ਦੀ ਸ਼ਾਨ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪੁਕਾਰਕੇ ਕਹਿੰਦੇ ਹਨ।

ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ॥ [ਰਾਮ: ਕੀ ਵਾਰ ਮ: ੫

ਏਕੁ ਸਬਦੁ ਤੂੰ ਚੀਨ੍ਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ॥ [ਆ: ਮ: ੩ ਪਟੀ

ਸਤਿਗੁਰੂ ਨਾਨਕ ਦੇਵ ਗੋਬਿੰਦ ਰੂਪ ਸਨ। ਰੂਹਾਨੀ ਜੀਵਨ ਜਗਤ ਨੂੰ ਦੇਣ ਆਏ ਸਨ। ਜਗਤ ਵਿਚ ਗਿਲਾਨ ਫੈਲ ਰਹੀ ਸੀ, ਜੈਸਾ ਕਿ ਭਾਈ ਗੁਰਦਾਸ ਜੀ ਨੇ ਕਿਹਾ ਹੈ 'ਭਈ ਗਿਲਾਨ ਜਗੱਤ ਵਿਚ' ਆਦਿ। ਓਹ ਮੁਰਦੇ ਜੀਵਾਣ, ਜ਼ਿੰਦਗੀ ਦਾ ਹੁਲਾਰਾ ਭਰਨ ਆਏ ਸਨ। ਜੋ ਸ਼ੈ ਕਿ ਪੰਡਿਤਾਂ ਪਾਸ ਨਹੀਂ ਹੁੰਦੀ ਅਰ ਵੇਰਵੇ ਗੋਣਤੀਆਂ ਤੇ ਸ਼ਾਸਤ੍ਰਾਂ ਵਿਚ ਦੱਸੇ ਹਿਸਾਬਾਂ ਮਾਤ੍ ਦੇ ਪੜ੍ਹਿਆਂ ਨਹੀਂ ਆਉਂਦੀ। ਦਾਰਸ਼ਨਿਕ ਨੁਕਤੇ ਤੋਂ ਬੀ ਗੁਰੂ ਜੀ ਸਭ ਦਰਸ਼ਨਾਂ ਤੋਂ ਅਗੇ ਗਏ ਹਨ, ਦੇਖੋ ਪੰਨਾ ੧੧੮੪ ਦੀ ਟੂਕ। ਗੁਰਮਤਿ ਦੀ ਦਾਤ 'ਜੀਵਨ' ਹੈ ਤੇ 'ਜੀਅ ਦਾਨ' ਹੈ, ਰੂਹ ਦਾ ਹੁਲਾਰਾ ਹੈ, ਜੀਵਨ ਚਮਕਾਰਾ ਹੈ।ਉਹ ਸਤਿਗੁਰੂ ਨੇ ਸ਼੍ਰੀਲਹਿਣਾ ਜੀ ਨੂੰ ਆਪਣੇ ਮੇਹਰ ਦੇ ਕਟਾਖਜ ਨਾਲ ਲਗਾਯਾ ਸੀ। ਆਪ ਸ਼੍ਰੀ ਗੁਰੂ ਜੀ ਦੇ ਕੀਤੇ ਪਰਤਾਵਿਆਂ ਵਿਚੋਂ ਕਾਮਯਾਬ ਨਿਕਲੇ, ਇਹ ਉਨ੍ਹਾਂ ਦੇ ਕਾਮਲ ਹੋ ਜਾਣ ਦਾ ਸਬੂਤ ਹੈ। ਉਨ੍ਹਾਂ ਪਰਤਾਵਿਆਂ ਦੀ ਕਾਮਯਾਬੀ (ਜੋ ਕਿਸੇ ਮੁੱਲ ਨਾਲ ਨਹੀਂ ਤੁਲ ਸਕਦੀ) ਦਾ ਇਵਜ਼ ਗੁਰੂ ਜੀ ਕੇਵਲ ਉੱਨੀ ਸਿਖਜਾ ਦੇਣ ਵਿਚ ਹੀ ਕਾਫੀ ਨਹੀਂ ਸਮਝ ਸਕਦੇ ਸਨ, ਜਿੰਨੀ ਕਿ ਵੇਦਾਂਤ ਦੀ ਕੋਈ ਮਾਮੂਲੀ ਕਿਤਾਬ ਪੜ੍ਹਕੇ ਆਦਮੀ ਆਪ ਪੈਦਾ ਕਰ ਸਕਦਾ ਹੈ, ਸੋ ਸ਼੍ਰੀ ਲਹਿਣਾ

ਰੂਪ ਦਿਖਾਈ[1]। ਸੁਨਿਕੈ ਸ੍ਰੀ ਪ੍ਰਭੁ ਗਿਰਾ ਅਲਾਈ॥੭॥ 'ਭੋ ਸੁਨਿ ਮਹਿਤ ਭਾਗ[1]! ਇਹ ਭੇਦਾ। ਜਿਹ ਤੇ ਮਿਟੈ ਝੂਠ ਜਗ ਖੇਦਾ।ਆਤਮ ਸ੍ਵਯੰ ਸੁ ਜੋਤਿ ਪ੍ਰਕਾਸ਼[2]। ਰਾਗ ਦ੍ਵੈਖ ਤੇ ਬਿਨ, ਅਬਿਨਾਸ਼[3]॥੮॥ਹਰਖ ਸ਼ੋਕ ਜਿਸ ਮਾਂਹਿ ਨ ਲੇਸ਼ਾ। ਜਨਮ ਮਰਨ ਕੌ ਨਹੀਂ ਕਲੇਸ਼ਾਘਨਾਨੰਦ ਪੂਰਨ ਇਕਸਾਰ। ਇਸ ਪ੍ਰਕਾਰ ਆਤਮ ਨਿਰਧਾਰਿ॥੯॥ ਜਾਗ੍ਰਤ ਸੁਪਨ ਸਖੋਪਤਿ ਤੀਨੌ। ਇਨਕੋ ਨੀਕੇ ਸਾਖੀ ਚੀਨੌ[4]।ਸਦਾ ਅਲੇਪਾ ਸਭਿ ਤੇ ਨਯਾਰੋ। ਐਸੋ ਅਪਨੋ ਰੂਪ ਨਿਹਾਰੋ॥ ੧੦ ॥ ਦੋਹਰਾ ॥ ਕਲਪਤਿ ਸੰਗ ਉਪਾਧਿ[5] ਸੋ ਭਯੋ ਸੁ ਅਸ ਬਿਧਿ ਜਾਨ। ਜਪਾ[6]* ਪ੍ਰਸੂਨ ਸੁ ਫਟਕ ਕੋ ਅਰੁਣ ਹੋਤਿ ਤਿਉਂ ਮਾਨਿ[7] ॥੧੧॥ ਚੌਪਈ ॥ ਪੰਚੀ ਕਰਣ ਪੰਚ ਤਤ ਜੋਈ†। ਅੰਤਹਕਰਣ ਉਪਾਏ

[1]ਹੇ ਵੱਡੇ ਭਾਗਾਂ ਵਾਲੇ। [2]ਆਤਮਾ ਸ੍ਵਯੰ ਜੋਤੀ ਸਰੂਪ ਤੇ ਪ੍ਰਕਾਸ਼ ਰੂਪ ਹੈ, ਅਤੇ। [3]ਨਾਸ਼ ਰਹਿਤ ਹੈ। [4](ਆਤਮਾ ਨੂੰ) ਇਨ੍ਹਾਂ ਦਾ ਦੇਖਣ ਹਾਰਾ ਯਾ ਦ੍ਰਿਸ਼ਟਾ ਜਾਣੋ। [5]ਉਹ ਉਪਾਧੀ ਜੋ ਕਲਪਨਾ ਮਾਤ੍ਰ ਹੈ,ਜਿਸ ਨਾਲ ਕੋਈ ਸ਼ੈ ਹੋਰ ਦੀ ਹੋਰ ਭਾਸੇ। ਵੇਦਾਂਤ ਵਿਚ 'ਮਾਯਾ', ਜਿਸਦੇ ਸੰਬੰਧ ਨਾਲ ਬ੍ਰਹਮ ਜੀਵ ਹੋ ਭਾਸਦਾ ਹੈ। [6]ਜਪਾ=ਲਾਲ ਰੰਗ ਦਾ ਫੁਲ ਜਿਸ ਨੂੰ ਗੁੜਹਲ ਭੀ ਕਹਿੰਦੇ ਹਨ। [7](ਜਿਵੇਂ) ਜਪਾ ਫੁੱਲ (ਦੇ ਪ੍ਰਤੀਬਿੰਬ ਨਾਲ) ਬਿਲੌਰ ਦਾ (ਰੰਗ) ਲਾਲ ਹੋ ਜਾਂਦਾ ਹੈ, ਉਸੇ ਤਰ੍ਹਾਂ ਸਮਝੋ। *ਪਾ:—ਜਥਾ। †ਵੇਦਾਂਤ ਸਾਰ ਅਨੁਸਾਰ ਪੰਚ ਭੂਤਾਂ ਦੀ ਇਕ ਵੰਡ, ਜੋ ਐਉਂ ਹੈ:—

ਪੰਜ ਭੂਤਾਂ ਨੂੰ ਪਹਿਲੇ ਦੋ ਬਰੱਬਰ ਹਿੱਸਿਆਂ ਵਿਚ ਵੰਡਿਆ, ਫੇਰ ਹਰੇਕ ਦੇ ਪਹਿਲੇ ਅੱਧ ਨੂੰ ਚਾਰ ਚਾਰ ਹਿੱਸਿਆਂ ਵਿਚ ਵੰਡਿਆ, ਫਿਰ ਇਨ੍ਹਾਂ ਸਾਰੇ ਵੀਹਾਂ ਭਾਗਾਂ ਨੂੰ ਵੱਖ ਰਖ ਲਿਆ। ਅੰਤ ਵਿਚ ਇਕ ਇਕ ਭੂਤ ਦੇ ਦੂਜੇ ਅੱਧ ਵਿਚ ਇਨ੍ਹਾਂ ਵੀਹਾਂ ਭਾਗਾਂ ਵਿਚੋਂ ਚਾਰ ਚਾਰ ਭਾਗ ਫਿਰਾਕੇ ਇਸ ਪ੍ਰਕਾਰ ਰੱਖੇ ਕਿ ਜਿਸ ਭੂਤ ਦਾ ਦੂਜਾ ਅੱਧ ਹੋਵੇ ਉਸ ਤੋਂ ਵੱਖਰਾ ਬਾਕੀ ਚਾਰ ਭੂਤਾਂ ਦਾ ਇਕ ਇਕ ਭਾਗ ਉਸ ਵਿਚ ਆ ਜਾਏ। ਇਸ ਤਰ੍ਹਾਂ ਹਰੇਕ ਸਥੂਲ ਭੂਤ ਵਿਚ ਬਾਕੀ ਚਾਰ ਭੂਤਾਂ ਦੇ ਅੰਸ਼ ਭੀ ਵਰਤਮਾਨ ਰਹਿੰਦੇ ਹਨ।

[ਪਿਛਲੇ ਪੰਨੇ ਦੀ ਬਾਕੀ ਟੂਕ]

ਜੀ ਨੂੰ ਜੋ ਗੁਰ ਨਾਨਕ ਪਿਆਰੇ ਹੋ ਚੁਕੇ ਸਨ, ਅਜੇ ਅੰਧਕਾਰ ਵਿਚ ਸਮਝਣਾ ਤੇ ਹੁਣ ਦੇ ਗਲਾਂ ਨਾਲ ਅੰਧਕਾਰ ਰਹਿਤ ਹੋ ਗਏ ਸਮਝਣਾ ਯਥਾਰਥ ਨਹੀਂ ਭਾਸਦਾ। ਇਸੇ ਅਧਯਾਯ ਦੇ ਅੰਕ ੩੧, ੩੨ ਤੇ ੪੫ ਵਿਚ ਕਵਿ ਜੀ ਆਪ ਇਸੇ ਗੱਲ ਦਾ ਸਬੂਤ ਆਪੂਹਾਰੇ ਦੇ ਰਹੇ ਹਨ ਕਿ ਗੁਰ ਨਾਨਕ ਦੀ ਮੇਹਰ ਦੀ ਨਜ਼ਰ ਨਾਲ ਸ਼੍ਰੀ ਪਾਵਨ ਲਹਿਣਾ ਜੀ ਨਿਹਾਲ ਹੋਏ। ਯਥਾ:— ਅਸ ਕਹਿ ਕ੍ਰਿਪਾ ਦ੍ਰਿਸ਼ਟਿ ਅਵਲੋਕੀ। ਦਾਸ ਅਵਿੱਦਜਾ ਸਗਰੀ ਰੋਕੀ, ਆਦਿ। ਕ੍ਰਿਪਾ ਦ੍ਰਿਸ਼ਟੀ ਔਰੋ ਭੀ ਕਈ ਵਾਰ ਹੋ ਚੁਕੀ ਸੀ। ਸ਼੍ਰੀ ਲਹਿਣਾ ਜੀ ਸੋ ਹੀ ਗੁਰ ਅਵਤਾਰ ਧੁਰੋਂ ਆਏ, ਇਹੋ ਗੱਲ ਕਵਿ ਜੀ ਨੇ ਪਹਿਲਾਂ ਦਰਸ਼ਨਾਂ ਵੇਲੇ ਤੇ ਕਈ ਥਾਂ ਹੋਰਥੋ ਭੀ ਦਰਸਾਈ ਹੈ। ਵਰ ਦਾਨ ਭੀ ਹੋਏ ਕਵੀ ਜੀ ਦੱਸ ਚੁਕੇ ਹਨ:—ਗੁਰ ਨਾਨਕ ਵਾਕ:—'ਤੇਰੋ ਰੂਪ ਹੋਹਿਗੋ ਮੋਹੀ। ਐਸੀ ਅਬ ਅਭੇਦਤਾ ਹੋਹੀ।' ਤਾਂਤੇ 'ਮੂਰ ਉਰ ਤਮ ਅਗਜਾਨ ਮਹਾਨਾ' ਦਾ ਭਾਵ ਅੱਖਰੀ ਨਹੀਂ ਲੈਣਾ ਚਾਹੀਏ। ਐਨੀ ਘਾਲ ਤੇ ਆਪਾ ਸਮਰਪਨ ਤਮ ਤੇ ਅਗਜਾਨ ਨੂੰ ਖਾ ਜਾਂਦਾ ਹੈ।

ਸੋਈ*। ਚਤੁਰ ਬਿੱਤਿ ਹੈ ਤਾਂਹਿ ਮਝਾਰਾ[1]। ਤਾਂਤੇ ਹੋਇ ਸੁ ਚਾਰ ਪ੍ਰਕਾਰਾ॥ ੧੨॥ [2]ਮਨ [2]ਬੁਧਿ [3]ਚਿਤ [4]ਹੰਕਾਰ ਤਿਹਿ ਨਾਮਾ। ਤਿਨ ਤੇ ਪਰ ਲਖਿ[2] ਆਤਮਰਾਮਾ। ਸਤੁ ਗੁਣ[3] ਅੰਤਹਕਰਣ ਜੁ ਮਾਂਹੀ। ਚੇਤਨ ਕੋ ਪ੍ਰਤਿ-ਬਿੰਬ ਤਹਾਂਹੀ[4] ॥੧੩॥ ਜਿਨਕੇ ਸ਼ੁੱਧ ਹੋਤਿ[5] ਸੋ ਦੇਖੈਂ। ਪਿਖਤਿ ਨ ਸੇ ਜਿਨ ਮਲਿਨ ਵਿਸ਼ੇਖੈਂ। ਸੋ ਨਿਜ ਰੂਪ ਭੂਲ ਨਰ ਸਾਰੇ। ਜੀਵ ਅਲਪੱਗ ਆਪ ਨਿਰਧਾਰੇ[6]॥੧੪॥ਯਾਂਤੇ ਤੀਨ ਤਨਹਿ[7] ਕੋ ਪਾਏ। ਵਾਰ ਵਾਰ ਜਗ ਆਵਹਿ ਜਾਏ। ਇਕ ਸਥੂਲ ਜੋ ਵਹਿਰ ਸਰੀਰਾ[8]। ਜਿਹ ਮਹਿੰ ਹੈ ਧਰਿ ਪਾਵਹਿ ਪੀਰਾ[9] ॥੧੫॥ ਲਿੰਗ ਸ਼ਰੀਰ† ਦੂਸਰਾ ਜੋਈ। ਤਿਹ ਸਰੂਪ ਬਰਨੋ ਸੁਨਿ ਸੋਈ। ਦਸ ਇੰਦ੍ਰਯ ਹੈ ਕਰਮ ਜਿ[10] ਗਯਾਨਾ[11]। ਪੰਚ ਭੂਤ ਤਨ ਮਾਤ੍ਰਾ[12] ਜਾਨਾ ॥ ੧੬ ॥ ਮਨ ਬੁਧਿ ਸਤਰਾ ਤੱਤ ਜੁ ਏਹੀ। ਇਨਕੀ ਹੋਤਿ ਭਈ ਲਿੰਗ ਦੇਹੀ। ਕਰਮ ਸ਼ੁਭਾਸ਼ੁਭ[13] ਫਲ ਕੋ ਪਾਇ। ਲੋਕ ਪ੍ਰਲੋਕਹਿ ਆਵਹਿ ਜਾਇ ॥੧੭॥ ਇਨਕੋ ਕਰਤਾ ਔਰ ਪ੍ਰਮਾਨਹੁ। ਕਾਰਣ ਤਨ‡ ਤਿਹ ਨਾਮ

[1]ਉਸ (ਅੰਤਹਕਰਣ) ਵਿਚ। [2]ਪਰੇ ਸਮਝੋ। [3]ਸਤ੍ਵਗੁਣ। [4]ਉਚੇ ਹੈ। [5]ਜਿਨ੍ਹਾਂ ਦੇ ਅੰਤਹਕਰਣ ਸ਼ੁੱਧ ਹੋਣ। [6]ਆਪਣੇ ਆਪ ਨੂੰ ਜੀਵ ਤੇ ਅਲਪੱਗ ਸਮਝੀ ਬੈਠੇ ਹਨ। [7]ਤਿੰਨ ਸਰੀਰਾਂ ਨੂੰ। [8]ਬਾਹਰਲਾ ਸਰੀਰ ਹੈ (ਹੱਡ ਚੰਮ ਦਾ)। [9]ਹੰਗਤਾ ਧਾਰਕੇ ਪੀੜਾ ਪਾਉਂਦਾ ਹੈ। [10]ਪੰਜ ਕਰਮ ਇੰਦ੍ਰੇ। [11]ਪੰਜ ਗਯਾਨ ਇੰਦ੍ਰੇ। [12]ਸ਼ਬਦ, ਸਪਰਸ਼, ਰੂਪ, ਰਸ, ਗੰਧ। [13]ਚੰਗੇ ਮੰਦੇ।

*ਉਹਨਾਂ ਸੂਖਮ ਭੂਤਾਂ ਨੇ ਆਪਣੀ ਸਤੋਗੁਣ ਅੰਸ਼ ਤੋਂ ਅੰਤਹਕਰਣ ਉਤਪਤ ਕੀਤਾ।

†ਇਕ ਸੂਖਮ ਸਰੀਰ ਜੋ ਇਸ ਦੇਹ ਦੇ ਅੰਦਰ ਦੇਹ ਵਰਗਾ ਹੀ ਹੈ, ਪਰ ਜੋ ਇਸ ਬਾਹਰਲੀ ਦੇਹ ਦੇ ਮਰਿਆਂ ਜੀਵਾਤਮਾ ਦੇ ਉਦਾਲੇ ਸੰਸਕਾਰਾਂ ਦੇ ਕਾਰਣ ਰਹਿੰਦਾ ਹੈ, ਇਹ ੧੭ ਤੱਤਾਂ ਦਾ ਮੰਨਿਆਂ ਹੈ:—੫ ਤਨ ਮਾਤ੍ਰਾਂ, ੫ ਗਜਾਨੇਂਦ੍ਰੇ, ੫ ਕਰਮੇਂਦ੍ਰੇ, ੧ ਮਨ, ੧ਬੁੱਧੀ। ਕੋਈ ਵੇਦਾਂਤ ਮਤ ਵਾਲੇ ਪੰਜ ਤਨ—ਮਾਤ੍ਰਾਂ ਦੀ ਥਾਂ ਪੰਜ ਪ੍ਰਾਣ ਕਹਿੰਦੇ ਹਨ। ਅੱਜ ਕਲ ਦੀ ਮੈਸਮੇਰਿਜ਼ਮ ਤੇ ਸਪਿਰਚਯੁਲਿਜ਼ਮ ਵਾਲੇ ਜਿਸ ਨੂੰ ਰੂਹਾਂ ਕਰਕੇ ਕਹਿੰਦੇ ਹਨ ਬਲਕੇ ਹਾਲਾਤ ਪੁੱਛਦੇ ਹਨ ਕਿ ਕੈਂਥਾਂ ਸ਼ੀਸ਼ਿਆਂ ਦੇ ਵਿਚ ਦੀ ਲੰਘ ਜਾਂਦਾ ਹੈ, ਓਹ ਇੱਸੇ ਲਿੰਗ ਸ਼ਰੀਰ ਵਿਚ ਨਿਵੇਸ਼ਿਤ (ਜੀਵਾਤਮਾ) ਦਾ ਹੀ ਕਥਨ ਕਰਦੇ ਹਨ।

‡ਕਾਰਣ ਸ਼ਰੀਰ, ਇਹ ਲਿੰਗ ਸ਼ਰੀਰ ਤੋਂ ਬੀ ਸੂਖਮ ਸਰੀਰ ਹੈ, ਜਿਸ ਵਿਚ ਇੰਦ੍ਰਿਆਂ ਦੇ ਵਿਸ਼ੇ ਤੇ ਵਜਾਪਾਰ ਦਾ ਅਭਾਵ ਹੁੰਦਾ ਹੈ, ਪਰ ਅਹੰਕਾਰ ਦਾ ਸੰਸਕਾਰ ਮਾਤ੍ਰ ਹੁੰਦਾ ਹੈ, ਜਿਸ ਵਿਚ ਜੀਵਾਤਮਾ ਸੁਖ ਹੀ ਸੁਖ ਅਨੁਭਵ ਕਰਦਾ ਹੈ। ਆਨੰਦਮਯ ਕੋਸ਼ ਬੀ ਇਹੋ ਹੀ ਹੈ (ਇਹ ਵੇਦਾਂਤ ਦੀ ਵੰਡ ਹੈ)। ਤ੍ਰੈਂਆਂ ਸ਼ਰੀਰਾਂ ਨੂੰ ਸਮਝਣ ਲਈ ਦ੍ਰਿਸ਼ਟਾਂਤ ਇਹ ਹੈ:—ਸੰਗਤਰੇ ਦਾ ਰਸ ਜੀਵਾਤਮਾ ਮਿਥ ਲਓ, ਸੰਤਰੇ ਵਿਚ ਤੁਰੀਆਂ ਹਨ, ਸੋ ਤੁਰੀ ਦਾ ਪਰਦਾ ਕਾਰਣ ਸ਼ਰੀਰ ਹੈ, ਤੇ ਫਾੜੀ ਦਾ ਪਰਦਾ ਲਿੰਗ ਸ਼ਰੀਰ ਹੈ ਤੇ ਬਾਹਰਲਾ ਪੀਲਾ ਖੋਲ ਸਥੂਲ ਸ਼ਰੀਰ ਹੈ।

ਪਛਾਨਹੁ। ਅਤਿ ਸੂਖਮ ਤਿਹ ਲਖਹੁ ਸਰੂਪਾ। ਜਿਹ ਧਰਿ ਪਰਜੋ ਅੰਧ ਭਵ ਕੂਪਾ[੧] ॥ ੧੯ ॥ ਆਤਮਰਾਮ ਸਭਿਨਿ ਤੇ ਨਯਾਰੋ। ਹਰਖ ਸੋਗ ਤੇ ਰਹਤਿ ਬਿਚਾਰੋ॥ਨੇਤਿ ਨੇਤਿ ਕਰਿ ਹੈ ਸੱਖਜਾਤਾ[੨]। ਨਿਜਾਨੰਦ ਮੈਂ ਜਾਇ ਸਮਾਤਾ' ॥੧੯॥ ਦੋਹਰਾ॥ ਇਉਂ ਸੁਨਿ ਲਹਿਣੇ ਬੰਦਿ ਕਰ ਬਹੁਰੋ ਬੂਝਨ ਕੀਨ। 'ਨੇਤਿ-ਨੇਤਿ ਕਰਿ ਪ੍ਰਾਪਤੀ ਕਹਹੁ ਪ੍ਰਭੂ ਪਰਬੀਨ' ॥੨੦॥ ਚੌਪਈ ॥ ਪਰਮ ਕ੍ਰਿਪਾਲ ਗਜਾਨ ਘਨ ਪੂਰੇ। ਬੋਲੇ ਬਚਨ ਮਧੁਰ ਮ੍ਰਿਦੁ ਰੂਰੇ। 'ਮਹਾਂ ਭਾਗ[੩] ! ਸੁਨੀਏ ਮਨ ਲਾਈ। ਜਿਸ ਬਿਧਿ ਨਿਜਾਨੰਦ ਕੋ ਪਾਈ ॥੨੧॥ ਪੰਚ ਕੋਸ਼* ਪ੍ਰਥਮੇ ਨਿਰ ਧਾਰਹੁ[੪]। ਤਿਨ ਤੇ ਹੈਤਾ[੫] ਬੁੱਧਿ ਉਠਾਰਹੁ[੬]। ਕੋਸ਼ ਅੰਨਮਯ ਵਹਿਰ ਸੁ ਦੇਹਾ[੭]। ਜਾਗ੍ਰਤ[੮] ਮਹਿੰ ਵਰਤਤਿ ਹੈ ਏਹਾ ॥ ੨੨ ॥ ਲਖਹੁ ਅਨਾਤਮ[੯] ਯਾਂ ਕੋ ਰੂਪਾ। ਨਿਰਾਵਯਵ[੧੦] ਆਤਮ ਆਨੂਪਾ[੧੧]। ਕੋਸ਼ ਪ੍ਰਾਣਮਯ ਤਿਸ ਤੇ ਅੰਤਰ। ਨਾਂਹਿ ਨ ਆਤਮ, ਜਾਨਿ ਨਿਰੰਤਰ[੧੨] ॥੨੩॥ ਬਹੁਰ ਮਨੋਮਯ ਕੋਸ਼ ਸੁਨੀਜੈ। ਸੋਪਿ ਅਨਾਤਮ[੧੩] ਰਿਦੇ ਲਖੀਜੈ। ਕੋਸ਼ ਬਿਗਜਾਨ ਮਈ ਤਿਹ ਪਰੈ। ਤੀਨ ਕੋਸ਼, ਬਿਨ ਤਨ ਜੇ ਰਰੈ[੧੪] ॥੨੪॥ ਸੁਪਨ ਅਵਸਥਾ ਇਸ ਕੋ

[੧]ਜਿਸ ਨੂੰ ਧਾਰਣ ਕਰਕੇ (ਜੀਵਾਤਮਾ) ਪਿਆ ਹੈ (ਸੰਸਾਰ) ਅੰਨੇ ਖੂਹ ਵਿਚ। [੨](ਉਹ ਆਤਮਾ) ਨੇਤਿ ਨੇਤਿ ਕਰਨ ਨਾਲ ਸਾਖਜਾਤਕਾਰ (ਪ੍ਰਗਟ) ਹੁੰਦਾ ਹੈ। [੩]ਹੇ ਵਡ ਭਾਗੋ !। [੪]ਸਮਝੋ। [੫]'ਮੈਂ' ਬੁੱਧੀ। [੬]ਹਟਾ ਦਿਓ। [੭]ਬਾਹਰਲੀ ਦੇਹ (ਹੱਡ ਚੰਮ ਦੀ)। [੮]ਜਾਗਦਿਆਂ। [੯]ਆਤਮਾ ਨਹੀਂ ਹੈ। [੧੦]ਜਿਸ ਦੀ ਵੰਡ ਨਾ ਹੋ ਸਕੇ, ਜਿਸ ਦੇ ਅੰਗ ਨਾ ਹੋਣ। [੧੧](ਉਹ) ਆਤਮਾ ਅਨੂਪਮ ਹੈ ਤੇ ਸਥੂਲ ਸ਼ਰੀਰ ਵਾਂਗ ਅੰਗਾਂ ਵਾਲਾ ਨਹੀਂ। [੧੨]ਉਹ(ਪ੍ਰਾਣਮਯ ਕੋਸ਼ ਹੈ) ਆਤਮਾ ਨਹੀਂ ਹੈ, (ਆਤਮਾ) ਇਕ ਰਸ ਜਾਣ। [੧੩]ਉਹ ਭੀ ਆਤਮਾ ਨਹੀਂ ਹੈ। [੧੪](ਸਥੂਲ) ਸਰੀਰ ਤੋਂ ਬਿਨਾ ਜੋ ਤਿੰਨ ਕੋਸ਼ (ਪਿੱਛੇ) ਕਹੇ ਹਨ—ਪ੍ਰਾਣਮਯ, ਮਨੋਮਯ, ਵਿੱਗਜਾਨਮਯ।

*ਵੇਦਾਂਤ ਮਤ ਨੇ ਪੰਜ ਕੋਸ਼ ਕਲਪੇ ਹਨ।

ਜਾਗ੍ਰਤ {ਅੰਨਮਯ—ਜੋ ਅੰਨ ਤੋਂ ਉਪਜਦਾ ਤੇ ਅੰਨ ਆਸ਼ੇ ਰਹਿੰਦਾ ਹੈ।

ਸੁਪਨ {
- ਪ੍ਰਾਣਮਯ—ਪੰਜ ਪ੍ਰਾਣ ਪੰਜ ਕਰਮ ਇੰਦ੍ਰਿਆਂ ਸਣੇ। ਇਸ ਦੇ ਨਾਲ ਮਿਲ ਕੇ ਦੇਹ ਸਾਰੇ ਕਰਮ ਕਰਦੀ ਹੈ।
- ਮਨੋਮਯ—ਅੱਖਾਂ ਆਦਿ ਪੰਜ ਗਜਾਨੇਂਦ੍ਰਿਆਂ ਸਣੇ ਹਨ। ਇਹ ਅਵਿੱਦਜਾ ਰੂਪ ਹੈ। ਇਸੇ ਨਾਲ ਸੰਸਾਰਿਕ ਵਿਸ਼ਿਆਂ ਦੀ ਪ੍ਰਤੀਤੀ ਹੁੰਦੀ ਹੈ।
- ਵਿੱਗਜਾਨਮਯ—ਪੰਚ ਗਜਾਨੇਂਦ੍ਰਿਆਂ ਸਮੇਤ ਬੁੱਧੀ। ਕਰਤੱਤ੍ਵ, ਸ੍ਵੈਸਤ੍ਰ ਸੁਖ, ਦੁਖ, ਆਦਿ ਅਹੰਕਾਰ ਨਾਲ ਮਿਲਿਆ ਪੁਰਖ ਦੇ ਸੰਸਾਰ ਦਾ ਕਾਰਣ ਹੈ।

ਸਖੋਪਤੀ {ਆਨੰਦਮਯ—ਸਤੋਗੁਣ ਨਾਲ ਮਿਲਿਆ ਅੱਗਜਾਨ ਪਰਮਾਤਮਾ ਦਾ ਪਰਦਾ ਮਾਤ੍ਰ ਹੈ।

ਤੁਰੀਆ {ਆਤਮਾ—

ਮਾਂਹੀ।ਬਿਚਰਤਿ ਆਤਮ ਰਪਤਹਾਂਹੀ। ਲਖਹੁ ਨ ਇਤ ਸਰੂਪ ਨਿਜ ਕੇਰੋ। ਇਨ ਤੇ ਨਯਾਰੋ ਨੀਕੇ ਹੇਰੋ॥ ੨੫॥ ਚਹੁੰਅਨ ਤੇ ਜੋ ਪਰੇ ਪਛਾਨਹੁ। ਕੋਸ਼ ਅਨੰਦ ਮਯਾਖਯ ਜਾਨੋ[1]। ਤਿਹ ਕੋ ਵਰਤਤਿ ਸੁਖਪਤਿ ਮਾਂਹੀ[2]। ਰੂਪ ਆਪਨੋ ਲਖਹੁ ਸੁ ਨਾਂਹੀ ॥੨੬॥ ਇਨ ਤੇ ਪਰੇ ਨਿਰੰਜਨ[3] ਰੂਪ। ਨਿਰਾਵਯਵ[4] ਆਤਮਾ ਅਨੂਪ। ਤਿਹ ਕੋ ਹੋਤਿ ਜਨਮ ਨਹਿੰ ਮਰਨਾ। ਹਰਖ ਸ਼ੋਕ ਰੈਚਕ ਨਹਿੰ ਬਰਨਾ[5]॥ ੨੭ ॥ ਰਾਗ ਨ ਦ੍ਵੈਖ ਨ ਮੋਹ ਨ ਮਾਯਾ। ਰੋਗ ਬਿਓਗ ਨ ਭੋਗ ਅਜਾਯਾ[6]। ਸਤਿ ਚੇਤਨ ਆਨੰਦ ਮਹਾਨਾ। ਐਸੋ ਰੂਪ ਆਪਨੋ ਜਾਨਾ ॥੨੮॥ ਭਾਤੁਕ[7] ਭਾਂਹਿ ਬਿਕਾਰ ਨ ਕੋਈ। ਕਲਪਤਿ ਸਭਿ ਉਪਾਧਿ ਸੋ ਹੋਈ। ਜਿਉਂ ਰੱਜੁ[8] ਮੈਂ ਹੈ ਅੱਗਜ਼ਾਨਾ। ਕਲਪੇ[9] ਸਰਪ ਹੋਇ ਭਯਮਾਨਾ[10]॥ ੨੯ ॥ ਫੂਲ ਮਾਲ ਕੋ ਭਾ ਕੋ ਮਾਨੇ[11]। ਭੂਮ ਦਰਾਰ ਕੋਇ ਪਹਿਚਾਨੇ[12]। ਹੋਇ ਜਿ ਗਯਾਨ ਜਥਾਰਥ ਭਾਂਹੀ। ਰੱਜੁ ਬਿਨਾਂ ਔਰ ਕਛੁ ਨਾਂਹੀ ॥ ੩੦॥ ਤਿਉਂ ਅੱਗਜ਼ਾਨ ਹੋਤ ਜਗ ਕੇਰੋ[13]। ਨਸ਼ਟ ਭਏ[14] ਚੇਤਨ ਇਕ ਹੇਰੋ[15]। ਅਸ ਕਹਿ ਕ੍ਰਿਪਾ ਦ੍ਰਿਸ਼ਟਿ ਅਵਲੋਕੀ। ਦਾਸ ਅਵਿੱਦ੍ਯਾ* ਸਗਰੀ ਰੋਕੀ ॥ ੩੧ ॥ ਇਕ ਸਰੂਪ ਕਾ ਦਰਸ ਦਿਖਾਯੋ। ਉਦਧਿ ਅਨੰਦ ਮਝਾਰ ਸਮਾਯੋ। ਲਹਿਣੇ ਕੀ ਸਮਾਧਿ ਤਿਹਕਾਲਾ। ਲਗੀ ਅਖੰਡ ਨਿਮਗਨ ਬਿਸਾਲਾ ॥ ੩੨ ॥ ਜਨੁ ਦਿਨਕਰ ਕੋਟਿਕ[16] ਚਢਿ ਗਏ।ਕ੍ਰਿਪਾ ਸੁ ਅਸ ਪ੍ਰਕਾਸ਼†ਨਿਰਮਏ[17]।ਸਗਰੋ ਤਿਮਰ ਅਗਜ਼ਾਨ ਨਸਾਯੋ। ਲੇਸ਼ ਅਵਿੱਦ੍ਯਾ ਕੋ[18] ਨ ਰਹਾਯੋ ॥੩੩॥ਕਿਤਿਕ ਕਾਲ ਪੁਨ ਛੁਟੀ ਸਮਾਧਾ।

[1]ਆਨੰਦ ਮਯ ਕੋਸ਼' ਉਸ ਦਾ ਨਾਮ ਜਾਣੋ। [2]ਉਹ ਸੁਖੋਪਤੀ ਇਸ ਵਿਚ ਵਰਤਦੀ ਹੈ। [3]ਮਾਯਾ ਰਹਤ। [4]ਵਿਭਾਗਜ ਨਾ ਹੋ ਸਕਣ ਵਾਲਾ, ਇਕ ਰੰਗ, ਇਕ ਰਸ, ਇਕ ਰੂਪ। [5]ਨਹੀਂ ਵਰਣਨ ਹੋਇਆ। [6]ਅਜਨਮ। [7]ਯਥਾਰਥ ਵਿਚ, [ਸੰਸਃ, ਭਾਤ੍ਰਿਕ] (ਅ) ਪੰਜ ਭੌਤਕ ਕ੍ਰਿਤ ਵਿਕਾਰ ਉਸ ਆਤਮਾ ਵਿਖੇ ਨਹੀਂ ਹਨ। [8]ਰੱਸੀ। [9]ਕਲਪਨਾਂ ਨਾਲ। [10]ਭਯਾਨਕ। [11]ਕੋਈ ਉਸ ਨੂੰ ਮੰਨਦਾ ਹੈ। [12]ਕੋਈ ਉਸਨੂੰ ਪ੍ਰਿਥਵੀ ਦੀ ਦਰਜ (ਵਾਫ਼ੂ) ਸਮਝਦਾ ਹੈ। [13]ਕਾਰਣ ਹੈ ਜਗਤ ਦਾ। [14]ਅੱਗਜ਼ਾਨ ਦੇ ਨਾਸ਼ ਹੋਣਿਆਂ। [15]ਮਾਨੋਂ ਸੂਰਜ ਕ੍ਰੋੜਾਂ ਹੀ। [16]ਕ੍ਰਿਪਾ ਨਾਲ ਐਸਾ ਪ੍ਰਕਾਸ਼ ਪ੍ਰਗਟ ਹੋਇਆ। [17]ਅੱਗਜ਼ਾਨ ਦਾ ਲੇਸ਼ ਮਾਤ੍ਰ।

*ਉਹ ਅਵਿੱਦ੍ਯਾ ਜੋ ਹੋਰ ਜੀਵਾਂ ਵਾਂਙੂੰ ਅਸਲੀ ਨਹੀਂ ਸੀ, ਆਰਜ਼ੀ ਕਿਸੇ ਪ੍ਰਯੋਜਨ ਲਈ ਸੀ। ਸ਼੍ਰੀ ਪਾਵਨ ਲਹਿਣਾ ਜੀ ਗੁਰ ਅਵਤਾਰ ਸੇ। ਗੁਰ ਨਾਨਕ ਦੇ ਦਰ ਸੇਵਾ ਪ੍ਰੇਮ ਕਰਕੇ ਭਗਤੀ ਭਾਵ ਤੇ ਸਿਖੀ ਭਾਵ ਦਾ ਆਦਰਸ਼ ਦੱਸਣੇ ਲਈ ਸਧਾਰਣ ਅਵਸਥਾ ਵਿਚ ਸੇ। ਜੈਸੇ ਕਿਸੇ ਨਾਟਕ ਵਿਚ ਰਾਜੇ ਦਾ ਬੇਟਾ ਦਾਸ ਵੇਸ ਵਿਚ ਨਾਟ ਕਰ ਰਿਹਾ ਹੋਵੇ ਪਰ ਉਸ ਦਾ ਅਸਲਾ ਉਹੀ ਰਾਜਸੀ ਹੀ ਹੁੰਦਾ ਹੈ। †ਪਾਃ—ਪ੍ਰਕਾਰ।

ਪਿਖੇ ਅਗਾਰੀ ਗੁਰੂ ਅਗਾਧਾ। ਪਰਿਓ ਪਦ ਪੰਕਜ ਤਤਕਾਲਾ। ਲਗਨੋ ਪ੍ਰਸ਼ਨ ਪ੍ਰੇਮ ਬਿਸ਼ਾਲਾ[1] ॥ ੩੪ ॥ ਭੁਜੰਗ ਪ੍ਰਯਾਤ ਛੰਦ ॥ 'ਨਮੋ ਪਾਦਕੰਜੰ[2] ਗੁਰੂ ਗਯਾਨ ਗਯਾਤਾ ! ਮਹਾਂ ਮੋਹ ਹੰਤਾ, ਘਨਾਨੰਦ ਦਾਤਾ[3] ! ਨਮੋ ਲੋਕ ਲੋਕੇਸ਼ੁਰੰ[4],ਲੋਕ ਕਰਤਾ ! ਸਦਾ ਸਰਬ ਥਾਨੰ ਸਦਾ ਸਰਬ ਭਰਤਾ[5]॥੩੫॥ ਪ੍ਰਲੈਕਾਲ ਕਾਰੀ[6] ਨਮੋ ਸਰਬ ਥਾਨੰ ! ਮੁਕੰਦੰ, ਪਖੰਡੰ ਨਿਕੰਦੰ ਪ੍ਰਮਾਥੰ[7] ! ਧਰਨੋ ਦੇਹਿ ਹੇਤੰ[8] ਦੁਖੀ ਦੇਖਿ ਜੰਤੰ। ਕ੍ਰਿਪਾਲੰ ਬਿਸਾਲੰ,ਅਕਾਲੰ ਅਨੰਤੰ ! ॥੩੬॥ਕਈ ਕੋਟ ਤਾਰੇ ਅਘੀ ਓਘ ਕਾਰੀ[9] । ਮਹਾਂ ਦੁਖ ਦਾਹੀ[10],ਦਤਾਰੰ ਉਦਾਰੀ ! ਪ੍ਰਮੰ ਪਰਮਈਸ਼ੰ, ਪ੍ਰਮੰ ਪਰਮ ਬੇਤਾ[11] ! ਪ੍ਰਮੰਪਰਮ ਆਸ਼੍ਰੇ, ਪ੍ਰਮੰ ਪਰਮ ਜੋਤਾ॥੩੭॥ਪ੍ਰਮਾਨੰਦਮਾਧੰ,ਪ੍ਰਮੰਪ੍ਰੇਮ ਪਾਸੰ*[12]!ਪ੍ਰਭੂ ਪਰਮਪੂਰੰ,ਪ੍ਰਮੰ ਪਯਾਰ ਦਾਸੰ[13]!ਅਪ੍ਰੇਖੰ ਸੁ ਪ੍ਰੇਖੰ ਪ੍ਰਮੰ ਰਪ ਤੇਰੋ[14]!ਤੁਹੀ ਏਕ ਨਮੰਤਾ[15]ਸਦਾ ਮਾਯ ਕੇਰੋ॥੩੮॥ਸਮਾਨੰ[16] ਨ ਆਨੰ, ਬਖਾਨੰ ਕਿ ਕੀਜੈ[17]।ਨਿਧਾਨੰ ਮਹਾਨੰ ਸੁ ਜਾਨੰ ਭਨੀਜੈ। ਪੁਰਾਨੰ ਸੁਭਾਨੰ[18], ਪ੍ਰੇਮੰ, ਪਵਿੱਤ੍ਰੰ ! ਨਿਰਾਲੰਬ ਨਾਥੰ[19] ਨਿਰਾਲੰਬ ਚਿੱਤ੍ਰੰ[20]॥੩੯॥ਨਿਰਾਕਾਰ[21]ਸਾਕਾਰ[22]ਏਕੋ ਤੁਹੀਹੈ ! ਅਜਾ[23] ਤੇ ਪਰੇਰੂਪ ਤੇਰੋ ਸਹੀਹੈ।ਅਲੱਖੰ[24],ਅਭੱਖੰ[25],ਅਕੱਥੰ, ਅਲੇਖੰ[26]! ਅਮੋਹੰ[27], ਅਦ੍ਰੋਹੰ[28],ਅਜੋਹੰ[29],ਅਭੋਖੰ॥੪੦॥ ਨ ਮਿੱਤ੍ਰਨੰ[30] ਅਕਿੱਤ੍ਰਨੰ[31] ਸੁ ਨਿੱਤ੍ਰਨੰ[32] ਅਜਿੱਤ੍ਰਨੰ[33]। ਅਮਾਧੇ ਸੁ ਦਾਸੰ ਸਹਾਯੰ ਤ ਚਿੱਤ੍ਰਨੰ[34]। ਮਨੰ ਕਾਨਨੰ ਕਾਮ ਕ੍ਰੋਧਾਦਿ ਗੈ ਸੋ[35]। ਤੁਮਾਰੇ ਸੁ ਬੈਨੰ ਅਹੈਂ ਸਿੰਘ ਜੈਸੇ ॥੪੧॥ ਅੰਧੇਰੇ ਮਹਾਂ

[1]ਬੜੇ ਪ੍ਰੇਮ ਨਾਲ। [2]ਚਰਨਾਂ ਕਮਲਾਂ ਉਤੇ। [3]ਗੂੜ੍ਹੇ ਅਨੰਦ ਦੇ ਦਾਤਾ। [4]ਲੋਕਾਂ ਦੇ ਈਸ਼ੂਰ। [5]ਪਾਲਨੇ ਵਾਲੇ। [6]ਕਰਨੇ ਵਾਲੇ। [7]ਪਖੰਡਾਂ ਨੂੰ ਨਾਸ਼ ਕਰਨ ਤੇ ਮਥ ਸੁਟਣ ਵਾਲੇ। [8]ਇਸ ਲਈ। [9]ਸਾਰੇ ਪਾਪਾਂ ਦੇ ਕਰਨ ਵਾਲੇ। [10]ਸਾੜੇ। [11]ਬੜਿਆਂ ਤੋਂ ਬੜੇ ਈਸ਼ੂਰ ਤੇ ਬੜਿਆਂ ਤੋਂ ਬੜੇ ਗਿਆਤਾ। [12]ਪ੍ਰੇਮੀਆਂ ਦੇ ਅਤੀ ਨਿਕਟ ਹੋ। [13]ਦਾਸ ਨਾਲ। [14]ਛੁਪੇ ਹੋਏ ਰੂਪ ਤੋਂ ਪ੍ਰਗਟ ਹੋਏ ਹੋ ਇਹ (ਗੁਰੂ) ਰੂਪ ਆਪ ਦਾ ਬੜਾ ਹੈ। [15]ਪ੍ਰੇਰਕ। [16](ਆਪ ਦੇ) ਬਰੱਬਰ। [17]ਕੀ ਵਰਣਨ ਕਰੀਏ। [18]ਪੁਰਾਣ=ਪੁਰਾਣੇ ਭਾਵ ਆਦਿ। ਸੁਭਾਨੰ=ਸੁਤੇ ਪ੍ਰਕਾਸ਼ (ਅ) ਅਸਚਰਜ ਰੂਪ [ਫਾ:, ਸੁਬ੍ਹਾਨ]। [19]ਨਿਆਸਰਿਆਂ ਦੇ ਮਾਲਕ ਹੋ। [20]ਆਪ ਦਾ ਚਿਤ੍ਰ (ਸ੍ਵਰੂਪ) ਨਿਰਆਸਰੇ ਹੈ। [21]ਰੂਪ ਰਹਿਤ। [22]ਰੂਪ ਵਾਲਾ। [23]ਮਾਯਾ। [24]ਨਾ ਜਾਣਿਆਂ ਜਾ ਸਕੇ। [25]ਭਾਵ ਖਾਣੇ ਦੀ ਲੋੜ ਨਾ ਰਖਣ ਵਾਲੇ। [26]ਜੋ ਕਿਸੇ ਲੇਖ ਹੇਠ ਨਾ ਹੋਵੇ। [27]ਮੋਹ ਰਹਿਤ। [28]ਜੋ ਛਲਿਆ ਨਾ ਜਾ ਸਕੇ। [29]ਜੋ ਦਿੱਸੇ ਨਾ ਅੱਖਾਂ ਨਾਲ। [30]ਮਿਤ ਰਹਿਤ। ਅਪ੍ਰਮਾਣ। ਬੇਹੱਦ। [31]ਅੱਕੜੇ। [32]ਸਦਾ ਰਹੇ ਜੋ। [33]ਜੋ ਜਿੱਤਿਆ ਨਾ ਜਾ ਸਕੇ। [34]ਦਾਸਾਂ ਨੂੰ ਮਾਇਆ ਰਹਿਤ ਕਰਦੇ ਹੋ ਸਹਾਇਤਾ ਕਰਕੇ ਚਿਤ ਤੋਂ, (ਅ) ਮਾਯਾ ਰਹਿਤ ਹੋ, ਦਾਸਾਂ ਦੇ ਸਹਾਇਕ ਹੋ ਚਿਤਾਰਨੇ (ਯਾਦ ਕਰਨੇ) ਯੋਗ ਹੋ। [35]ਮਨ ਰੂਪੀ ਬਨ ਵਿਚ ਕਾਮ ਕ੍ਰੋਧ ਆਦਿਕ ਜਾਬੀ ਵਸਦੇ ਹਨ। *ਪਾ:—ਬਾਸੰ—ਪ੍ਰੇਮੀ ਪਾਸ ਵਸਦੇ ਹੋ।

ਮੋਹ ਕੋ ਮਾਰਤੰਡੰ[1]। ਨਿਰੀਹੰ[2], ਨ੍ਰਿਬਾਣੰ, ਸਦਾ ਜੋ ਅਖੰਡੰ[3]। ਦੁਖੰ ਦੁੰਦ ਸਿੰਧੰ ਅਗਸੰਤੰ[4] ਅਨੂਪੰ। ਨਮਸਤੰ ਨਮਸਤੰ ਨਮਸਤੰ ਸਰੂਪੰ[5]॥ ੪੨॥ ਦੋਹਰਾ॥ਇਸ ਬਿਧਿ ਉਸਤਤਿ ਕਰਿ ਬਹੁਰ ਰਹਜੋ ਚਰਨ ਲਪਟਾਇ। ਪਠੈ ਸੁਨੈ ਇਸਕੋ ਜੁ ਨਰ ਸਰਬ ਫਲੰ ਸੁਖ ਪਾਇ ॥ ੪੩ ॥ ਚੌਪਈ ॥ "ਧੰਨ ਗੁਰੂ ਤੁਮਰੀ ਗਤਿ[6] ਨਯਾਰੀ। ਅਚਰਜ ਰੂਪ ਸੁ ਦੀਨ ਦਿਖਾਰੀ। ਭਰਮ ਕਪਾਟ ਸੁ ਕਾਟਿ ਹਟਾਏ । ਪਰਮਾਨੰਦ ਮਝਾਰ ਮਿਲਾਏ[7] ॥ ੪੪ ॥ ਸੁਨਤਿ ਗਯਾਨਘਨ ਪਰਮ ਕ੍ਰਿਪਾਲਾ[8]। ਪਰਸੀਦੇ ਤਿਹ ਕਾਲ ਬਿਸਾਲਾ। ਸਰਬ ਸਿੱਧਿ ਸ਼ਕਤੀ ਹੈਂ ਜੇਤੀ। ਖਰੀ ਅਗਾਰੀ ਕਰਿ ਦਿਯ ਤੇਤੀ॥ ੪੫॥"ਸੁਨਿ ਪੁਰਖਾ ਤੁਝ ਭਾ ਅਬ ਗਯਾਨਾ। ਦ੍ਵੈਤ ਭਾਉ ਉਰ ਤੇ ਬਿਸਰਾਨਾ। ਸਰਬ ਜਿ ਸ਼ਕਤੀ ਪ੍ਰਾਪਤਿ ਹੋਈ। ਚਹਹੁ ਸੁ ਕਰਹੁ ਬਿਲੰਬ ਨ ਕੋਈ ॥ ੪੬ ॥ ਤੱਦਪਿ ਸੁਨਿ ਮੋਰੀ ਮਤਿ ਜੋਊ। ਨੀਕੇ ਦ੍ਰਿਢ ਕੀਜੈ ਉਰ ਸੋਊ। ਪ੍ਰਬਲ ਬਡੋ ਕਲਿਕਾਲ ਅਗਾਰੀ[9]। ਉਪਜੈਂ ਮੰਦਮਤੀ ਨਰ ਭਾਰੀ ॥ ੪੭ ॥ –ਅਹੰ ਬ੍ਰਹਮ–ਜੋ ਗਯਾਨ ਮੁਕੰਦਾ। ਜਿਸ ਤੇ ਪ੍ਰਾਪਤਿ ਨਿੱਤ ਅਨੰਦਾ। ਸੋ ਤੋ ਨੀਕੇ[10] ਹਿਰਦੇ ਮਾਂਹੀ। ਮੁਖ ਤੇ ਕਹਿਨ ਭੁਲੋ ਅਬ ਨਾਂਹੀ ॥ ੪੮ ॥ ਬੋਲਨ ਭਾਉ ਭਗਤਿ ਕੀ ਰੀਤੀ[11]। ਸਤਿ ਸੰਗਤਿ ਕਰਨੋਂ ਯੁਤ ਪ੍ਰੀਤੀ। ਅਪਨ ਆਪ ਕੋ ਕਬਿ ਨ ਜਨਾਵਨ[12]। ਗੁਰ ਸੇਵਨ ਦਿਨ ਰੈਨ ਬਿਤਾਵਨ[13] ॥੪੯॥ ਜਿਸ ਅਚਾਰ ਕੋ ਨਰ ਸਭਿ ਦੇਖਾ। ਲਗਹਿ ਕਰਨ[14],ਹੈ ਭਲਾ ਵਿਸ਼ੇਖਾ।ਸਭਿਤੇ ਨੀਚ ਆਪਕੋ ਮਾਨੈਂ। ਰਿਦੇ ਹੰਕਾਰ ਨ ਕਬਹੂੰ ਠਾਨੈਂ ॥੫੦॥ਦੋਹਰਾ॥ ਬ੍ਰਹਮਗਿਆਨੀ ਹੋਇ ਜੋ[15] ਅਹੰ ਬ੍ਰਹਮ ਕਹਿ ਜੋਇ।ਸੋਤੋ ਸਦ ਹੀ ਮੁਕਤ ਹੈ ਤਾਂਹਿ ਬਿਕਾਰ ਨ ਕੋਇ ॥੫੧॥ਚੌਪਈ॥ ਪਰ ਕਲਿ ਕੇ ਨਰ ਹੈਂ ਸਿੱਖ ਤਾਂਹੀ[16]। ਜਿਨ ਕੇ ਰਿਦੇ ਸੁੱਧ ਭਲ ਨਾਂਹੀ। ਸੁਨਿਕੇ ਕਹਿਨ ਲਗੈਂ[17] ਪੁਨ ਤੈਸੇ। ਗੁਰੂ ਬਦਨ ਤੇ ਭਾਖੈ ਜੈਸੇ ॥੫੨॥ ਤਿਨ ਕੀ ਜਿਉਂ ਹੈ ਰੀਤਿ ਕੁਚਾਲੀ[18]। ਸੋ ਸੁਨਿ ਲੇਹੁ ਕਹੌਂ

[1]ਮਹਾਂ ਮੋਹ ਰੂਪੀ ਅਨ੍ਹੇਰੇ ਨੂੰ ਸੂਰਜ ਵਤ ਹੈ। [2]ਇੱਛਾ ਰਹਿਤ ਹੈ। [3](ਤੁਹਾਡੀ) ਜੋ ਹੈ, ਹੇ ਖੰਡਨ ਰਹਿਤ ! [4]ਦ੍ਵੈਂਦ ਦੁੱਖਾਂ ਰੂਪੀ ਸਮੁੰਦਰ ਨੂੰ ਅਗਸਤ ਹੈ (ਅਗਸਤ ਸਮੁੰਦਰ ਪੀ ਗਿਆ ਸੀ)। [5]ਚੋਜ। [6]ਗੁਰੂ ਜੀ। [7]ਅਗੇ ਹੈ। [8]ਚੰਗਾ ਹੈ। [9]ਬੋਲਨ ਵਿਚ ਪ੍ਰੇਮਾ ਭਗਤੀ ਦੀ ਰੀਤੀ (ਚਾਹੀਏ) ਅਤੇ। [10]ਜਨਾਵਨਾ ਨਹੀਂ ਚਾਹੀਏ। [11]ਬਿਤਾਵਨਾ ਚਾਹੀਏ। [12]ਜਿਸ (ਪਿੱਛੇ ਕਹੇ) ਆਚਾਰ ਨੂੰ ਸਾਰੇ ਨਰ ਦੇਖਕੇ ਕਰਨ ਲੱਗ ਪੈਣ। [13]ਜੋ (ਸੱਚੀ ਮੁੱਚੀ) ਬ੍ਰਹਮ ਗਯਾਨੀ ਕੋਈ ਹੋਵੇ। [14]ਜਿਸ (ਬ੍ਰਹਮ ਗਿਆਨੀ) ਦੇ। [15]ਕਹਿਣ ਲੱਗ ਪੈਣਗੇ। [16]ਅਗੜੀ।

ਬਿਧਿ ਨਾਲੀ। ਗਯਾਨ ਸਮਾਨ ਘ੍ਰਿੱਤ ਕੇ ਜਾਨਹੁ। ਉਤਮ, ਗਰਵ ਵਿਸ਼ੇਸ਼ ਪ੍ਰਮਾਨਹੁ[1]॥੫੩॥ ਕਫ ਸੁਭਾਵ ਜਿਨ ਕੇਰ ਮਹਾਨਾ। ਤੇ ਨਰ ਘ੍ਰਿਤ ਕਰਿਹੀ ਜੇ ਪਾਨਾ॥ਪਚੇ ਨਹੀਂ ਸੋ ਕਰਤਿ ਬਿਕਾਰਾ[2]। ਛਾਤੀ ਬੋਝ ਹੋਤਿ ਦੁਖ ਭਾਰਾ ॥੫੪॥ਹੋਤਿ ਰੋਗਕੋ ਕਾਰਣ ਸੋਈ॥ਤਹਿੰ ਤੇ ਸੁਖੀ ਸ਼ਰੀਰ ਨ ਹੋਈ। ਅਚਨੋ ਹੋਤ ਸੁਖ, ਹ੍ਵੈ ਬਿੱਪ੍ਰੀਤਾ। ਗੁਨ ਤੋ ਰਹਨੋ ਸੁ ਔਗੁਨ ਕੀਤਾ ॥੫੫॥ ਪਿੱਤੀ[3] ਕੋ ਜਿਨ ਕੇਰ ਸੁਭਾਊ। ਤੇ ਘ੍ਰਿਤ ਪੀ ਕਰਿ ਚਹੈਂ ਪਚਾਊ। ਤਿਨਕੋ ਅਤੀ-ਸਾਰ[4]ਦੁਖ ਹੋਈ॥ਮਿਟਤਿ ਨ ਕਰੇ ਉਪਾਇ ਜਿ ਕੋਈ॥੫੬॥ਅਹੈਂ ਬਿਚੱਛਨ ਮਾਨਵਜੋਈ॥ਠਟੇ ਅਮੇਜ਼[5]ਤਾਂਹਿ ਕੋ ਸੋਈ॥ਮਿਸਰੀ ਕੀ ਕਰਿਸੰਗ ਮਿਲੌਨੀ। ਖਾਇ ਸਾਦ ਸੋਂ ਪੁਨ ਗੁਨ ਲੌਨੀ[6]॥੫੭॥ ਤੈਸੇ ਸੁਨਹੁ ਗਯਾਨ ਕੀ ਚਾਲੀ। ਪਾਇ ਰੀਤਿ ਜਿਸ ਹੋਤਿ ਕੁਢਾਲੀ। ਜਿਨਕੋ ਕਫ ਹੰਕਾਰ ਘਨੇਰਾ। ਸੁਨਤਿ ਗਯਾਨ ਤਿਨ ਵਧੇ ਵਧੇਰਾ ॥੫੮॥ਸਕਿ ਤੈ ਊਚ ਆਪ ਕੋ ਜਾਨੈਂ। ਅਨਿਕ ਪਖੰਡਨ ਕੀ ਬਿਧਿ ਠਾਨੈਂ। ਭਗਤਿਭਾਉ ਤਜਿ ਨਿਵੈਂ ਨ ਕਾਹੂ। ਛਾਤੀਰੋਗ ਬੋਝ ਹੁਇ ਤਾਂਹੂ॥੫੯॥ਜਨਮ ਮਰਨ ਕੀ ਪੀਰਾ ਪਾਈ॥ਸੁਖ ਤੇ ਰਹਨੋ,ਭਯੋ ਦੁਖਦਾਈ। ਪਿੱਤੀ ਬਿਸ਼ੈ ਬਾਸ਼ਨਾ ਜਾਂਹੀ। ਤੇ ਸੁਨਿਕੈ ਨਿਸ਼ੰਕ ਹੁਇ ਜਾਹੀਂ ॥੬੦॥ ਬੀਚ ਬਿਸ਼ੈ ਕੇ ਫਸਕੇ ਸੋਈ। ਓਰਕ ਨਰਕ ਗਮਨ ਤਿਨ ਹੋਈ। ਬਿਸ਼ਿਯਨ ਬਿਖੇ ਪ੍ਰਵਿਰਤਨਜੋਈ[7]।ਅਤੀਸਾਰ ਇਹ ਖਰੋ ਦੁਖੋਈ[8] ॥੬੧॥ ਤਾਂਤੇ ਮਿਸਰੀ ਭਗਤਿ ਸੰਜੁਤੀ[9]। ਲਖਹਿੰ ਗਯਾਨ ਤਿਨ ਕੀ ਮਤਿ ਪੂਤੀ[10]। ਨਿਸ਼ਚਾ ਰਿਦੇ ਗਯਾਨ ਕੋ ਧਰਿਹੀਂ। ਭਾਂਉਭਗਤਿ ਬਾਹਰ ਸ਼ੁਭ ਕਰਿਹੀਂ ॥੬੨॥ਤਿਨਕੋ ਦੁਖ ਨਹਿ ਲਾਗੈ ਕੋਈ॥ਸੁਖ ਭਾ, ਪਹੁੰਚ ਪਰਮਪਦ ਹੋਈ[11] ਇਹ ਸਿੱਧਾਂਤ ਸਭਨਿ ਤੇ ਨੀਕਾ। ਹੁਇ ਉਧਾਰ ਜਗ ਤੇ ਜਿਉਂ ਜੀ ਕਾ ॥੬੩॥ ਕਲਿ ਮੈਂ ਔਰ ਉਪਾਇ ਨ ਕੋਈ। ਭਗਤਿ ਗਯਾਨ ਤੇ ਕੈਵਲ[12] ਹੋਈ। ਤਿਨ ਕੀ ਪ੍ਰਾਪਤਿ[13] ਜੋ ਨਰ ਚਹਿਹੀਂ। ਸੋ ਸਤਿਸੰਗ ਖੋਜਿ ਜਗ

[1]ਚੰਗਾ ਹੈ (ਪਰ) ਭਾਰੀ (ਦੁਸ਼ਪਚ) ਜਾਣੋਂ। [2]ਨੁਕਸਾਨ। [3]ਸੁਫਰਾਵੀ। [4]ਦਸਤ। [5]ਰਲਾਕੇ। ਅਮੇਜ਼=ਕੋਈ ਮਿਲਵੀਂ ਚੀਜ਼ ਭਾਵ ਅਨੁਪਾਨ ਰਲਾਕੇ ਵਰਤਦੇ ਹਨ [ਫਾ: ਆਮੇਜ਼]। [6]ਫੇਰ ਗੁਣ (ਉਸ ਦਾ) ਸੁਹਣਾ ਹੋ ਜਾਂਦਾ ਹੈ। [7]ਵਰਤਣਾ ਜੋ ਹੈ। [8]ਖਰਾ ਦੁੱਖ ਹੈ। [9]ਭਗਤੀ ਰੂਪੀ ਮਿਸਰੀ ਸਮੇਤ। [10]ਪਵਿੱਤ੍ਰ। [11]ਸੁਖ ਹੋਯਾ, ਤੇ ਪੂਰਨ ਪਦ ਤੇ ਪਹੁੰਚ ਹੋ ਜਾਂਦੀ ਹੈ। [12]ਮੁਕਤੀ। ਕੈਵਲ—ਜੋਗ ਦਰਸ਼ਨ ਦੀ ਮੁਕਤੀ ਹੈ, ਜਿੱਥੇ ਪੁਰਖ ਆਪਣੇ ਆਪ ਵਿਚ ਟਿਕ ਕੇ ਸੁਤੰਤਰ ਹੋ ਜਾਂਦਾ ਹੈ। ਗੁਰੂ ਘਰ ਦੀ ਮੁਕਤੀ ਹੈ ਪ੍ਰੇਮ ਦੁਆਰਾ ਵਾਹਿਗੁਰੂ ਜੀ ਵਿਚ ਜੁੜ ਜਾਣਾ। [13]ਭਾਵ ਭਗਤੀ ਤੇ ਗਯਾਨ ਦੀ ਪ੍ਰਾਪਤੀ।

ਲਹਿਈਂ॥੬੪॥ ਕਰਹਿ ਭਾਉ ਸੇਵਾ ਤਹਿੰ ਠਾਨੈ। ਬਚਨ ਸੁਨੈ ਤਿਨ, ਦੇ ਮਨ ਕਾਨੈ। ਕਾਮ ਕ੍ਰੋਧ,ਲੋਭਾਦਿਕ,ਬਨ ਕੋ ਹੈ ਸਤਿਸੰਗ ਕੁਠਾਰ ਕਦਨ ਕੋ[1]॥੬੫॥ ਤਮ ਅੱਗਜਾਨਹਿ ਭਾਨੁ[2] ਸਮਾਨਾ। ਬਿਸ਼ਯ ਤਪਤ ਕੋ[3] ਛਾਇ ਮਹਾਨਾ।ਪੁਨ ਸਤਿਸੰਗ ਅਹੈ ਸਮ ਸਾਗਰ। ਜਿਸ ਮਹਿੰ ਅਸ[4] ਸੁਠ ਰਤਨ ਉਜਾਗਰ॥ ੬੬॥ ਮੈਤ੍ਰੀ, ਮੁਦਿਤਾ, ਸਤਿ, ਸੋਤੋਖੰ। ਕਰੁਨਾ, ਛਿਮਾ; ਖਾਰ ਨਹਿੰ ਦੋਖੰ[5]। ਧੀਰਜ, ਗਜਾਨ, ਵਿਰਾਗ, ਵਿਚਾਰਾ। ਭਾਉ,ਭਗਤਿ, ਭਲ ਮੋਖ ਦਵਾਰਾ॥੬੭॥ ਸਮ ਦਮ ਜੋਗ ਆਦਿ ਜੋ ਸਭਿਹੀ। ਉਪਜੈਂ ਸਦਾ ਨ ਨਿਖੁਟੈਂ ਕਬਿਹੀ।ਜੋ ਇਸ ਸਾਗਰ ਬੀਚ ਸਮਾਵੈ। ਕਹੋ ਕਿਉਂ ਨ ਆਨੰਦ ਪਦ ਪਾਵੈ॥੬੮॥ ਸਭਿ ਸਾਧਨ ਮੁਖ ਸਤਿਸੰਗ ਜੋਈ। ਇਸ ਮਿਲਨੇ ਸਭਿ ਪ੍ਰਾਪਤਿ ਹੋਈ। ਜਿਨ ਪਾਛੇ ਕੀਨੋ ਸਤਿਸੰਗਾ। ਮੁਕਤਿ ਭਏ ਸੋ,ਤਿਨ ਭ੍ਰਮ ਭੰਗਾ॥੬੯॥ ਜੋ ਅਬਿ ਪ੍ਰੀਤ ਧਾਰਿ ਉਰ ਕਰਿਹੈਂ। ਨਿਹਸੰਸੈ ਭਵਸਾਗਰ ਤਰਿਹੈਂ। ਬਹੁਰ ਜਿ ਕਰਿਹੈਂ ਔਰ ਅਗਾਰੀ।ਤਿਨ ਕੀ ਹੋਵਹਿ ਮੋਖ ਸੁਖਾਰੀ॥੭੦॥ ਮਹਾਂ ਭਾਗ ਲਹਿਣੇ!ਸੁਨਿ ਲੀਜੈ। ਤਾਂਤੇ ਸਤਿਸੰਗ ਰੀਤਿ ਕਰੀਜੈ। ਭਾਉਭਗਤਿ ਕਰਨੀ ਬਿਧਿ ਨੀਕੀ। ਰਿਦੈ ਗਜਾਨ ਗਤਿਹੈ ਇਸ ਜੀਕੀ*॥੭੧॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਰੂੰਧੇ ਉੱਤਰਾਰਧੇ 'ਸ਼੍ਰੀ ਲਹਿਣੇ ਜੀ ਕੋ ਉਪਦੇਸ਼' ਪ੍ਰਸੰਗ ਬਰਨਨੰ ਨਾਮ ਇਕ ਪੰਚਾਸਮੋ ਅਧਜਾਯ॥੫੧॥

---

[1]ਕੱਟਣ ਨੂੰ ਕੁਹਾੜਾ ਹੈ। [2]ਸੂਰਜ। [3]ਵਿਸ਼ੇ ਰੂਪੀ ਤੁੱਪਸ਼ ਨੂੰ। [4]ਐਸੇ (ਅ) ਹੈਨ। [5]ਭਾਵ ਸਮੁੰਦਰ ਖਾਰਾ ਹੁੰਦਾ ਹੈ, ਸਤਿਸੰਗ ਰੂਪੀ ਸਮੁੰਦਰ ਵਿਚ ਖਾਰੇ ਪਨ ਦਾ ਦੂਸ਼ਨ ਨਹੀਂ ਹੈ। (ਅ) ਸਤਿਸੰਗ ਰੂਪੀ ਸਮੁੰਦਰ ਵਿਚ ਜੋ ਮਹਾਂ ਪੁਰਖਾਂ ਦੀ ਮਤ ਦੇਣੀ ਤੇ ਬਦੀ ਤੋਂ ਵਰਜਣਾ ਕੁਛ ਖਾਰੇ ਲੱਗਣ ਵਾਲੇ ਸਾਮਾਨ ਹਨ ਸੋ ਦੁਖ ਦਾਤੇ ਨਹੀਂ, ਸੁਖ ਦਾਤੇ ਹਨ।

*ਇਸ ਅਧਜਾਯ ਵਿਚ ਵੇਦਾਂਤਕ ਗਜਾਨ ਦਾ ਉਪਦੇਸ਼ ਤੇ ਉਸ ਨੂੰ ਪ੍ਰੇਮਾ ਭਗਤੀ ਨਾਲ ਪਚਾਉਣਾ ਕਵਿ ਜੀ ਨੇ ਅੰਗ ਪ੍ਰਤਿ ਅੰਗ ਦੱਸਕੇ ਢੰਗੀ ਤਰ੍ਹਾਂ ਵਰਣਨ ਕੀਤਾ ਹੈ। ਸਿਖ ਗਜਾਨੀ ਅਕਸਰ ਇਹ ਉਪਦੇਸ਼ ਦਿਆ ਕਰਦੇ ਸਨ:— ਮੁਖ ਭਗਤੀ, ਵਰਤਣ ਵੈਰਾਗ, ਹਿਰਦੇ ਗਿਆਨ। ਗਿਆਨ ਦੇ ਵੇਰਵੇ ਤੇ ਗਿਆਨ ਦੀ ਵਿਆਖਿਆ ਹੁਣ ਬੀ ਹੈ ਤੇ ਓਦੋਂ ਬੀ ਹੈਗੀ ਸੀ, ਇਹ ਗਲਾਂ ਪੰਡਤ ਲੋਕ ਦੱਸਦੇ ਸਨ, ਜੋਗੀ ਲੋਕ ਜੋਗ ਦੱਸਦੇ ਸਨ, ਸੰਨਜਾਸੀ ਤਜਾਗ ਸਿਖਾਲਦੇ ਸਨ, ਸਮਝਾਂ ਵਾਲੇ ਵਿਚਾਰੀ ਕੂਕਦੇ ਸਨ, ਭਗਤੀ ਬੀ ਹੈਗੀ ਸੀ, ਪਰ ਸ੍ਰਿਸ਼ਟੀ ਦੁਖੀ ਸੀ, ਜਗਤ ਕਸ਼ਟ ਵਿਚ ਸੀ, ਜਿਸ ਦਾ ਨਿਰੂਪਣ ਭਾਈ ਗੁਰਦਾਸ ਜੀ ਨੇ ਓਸੀ ਤਰ੍ਹਾਂ ਪਹਿਲੀ ਵਾਰ ਵਿਚ ਕੀਤਾ ਹੈ। ਉਹ ਕੋਈ ਹੋਰ ਕ੍ਰਿਸ਼ਮਾ ਸੀ, ਜਿਸ ਖੁਣੋ ਜਗਤ ਦੁਖੀ ਸੀ ਤੇ ਜੋ ਗੁਰੂ ਜੀ ਲੈਕੇ

[ਬਾਕੀ ਟੁਕ ਵਿਚ ਅਗਲੇ ਪੰਨੇ ਦੇ ਹੇਠ]

੫੨. [ਗੁਰੂ ਜਸ ਮਹਾਤਮ। ਹੋਰ ਪਰਤਾਵੇ। ਤਖਤ ਦੇਣਾ, ਜਪੁਜੀ ਮਹਿਮਾ]

ਦੋਹਰਾ ॥ ਕਰਿ ਕਾਗਜ ਨਿਜ ਰਿਦੇ ਕੋ ਮਸੁ ਸੁਮੱਤਿ ਬਨਾਇ।
ਸ਼੍ਰੀ ਸਤਿਗੁਰ ਕੋ ਜਸੁ ਲਿਖਹਿ ਤਬਹਿੰ ਪਰਮਗਤਿ ਪਾਇ ॥੧॥

{ ਕਾਗਜ=ਕਾਗਤ, ਜਿਸ ਪਰ ਲਿਖਿਆ ਜਾਵੇ [ਫਾਰਸੀ, ਕਾਗ਼ਜ਼] ; ਮਸੁ=ਸ਼ਾਹੀ। ਪਰਮਗਤਿ=ਪੂਰਨ ਗਤੀ, ਓਹ ਹਾਲਤ ਜੋ ਸਭ ਤੋਂ ਉੱਚੀ ਤੇ ਕਿਸੇ ਗਲੋਂ ਊਣੀ ਨਹੀਂ, ਮੁਕਤੀ। }

ਅਰਥ—(ਜਦੋਂ ਤੂੰ) ਆਪਣੇ ਮਨ ਨੂੰ ਕਾਗਤ ਬਣਾਵੇਂ ਤੇ ਸ੍ਰੇਸ਼ਟ ਬੁੱਧੀ ਨੂੰ ਸ਼ਾਹੀ ਬਣਾਵੇਂ (ਇਸ ਨਾਲ ਉਸ ਉੱਤੇ) ਸ਼੍ਰੀ ਸਤਿਗੁਰੂ ਜੀ ਦਾ ਜਸ ਲਿਖੇਂ ਤਦੋਂ ਹੀ ਤੂੰ ਪਰਮਗਤੀ ਨੂੰ ਪਾਵੇਂਗਾ।

[ਪਹਿਲੇ ਪੰਨੇ ਦੀ ਬਾਕੀ ਟੂਕ]

ਆਏ ਸੇ, ਉਹ ਸਤਿਗੁਰ ਨੇ ਜਗਤ ਨੂੰ ਦਿੱਤਾ ਤੇ ਉਹਨਾਂ ਦੀ ਸ਼ਾਨ ਵਿਚ ਉਨ੍ਹਾਂ ਦੇ ਆਪਣੇ ਪੰਜਵੇਂ ਸਰੂਪ ਨੇ ਕਿਹਾ 'ਜੀਅਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ'। ਜੀਅ-ਦਾਨ ਦੇਣਾ ਤੇ ਰੱਬ ਨਾਲ ਜੋੜ ਦੇਣਾ ਇਹ ਗਜਾਨੀਆਂ ਪੰਡਿਤਾਂ ਪਾਸ ਨਹੀਂ ਸੀ, ਇਹ ਸਤਿਗੁਰ ਨਾਨਕ ਲਿਆਏ, ਆਪ ਵੰਡਿਆ ਤੇ ਅਗੋਂ ਵੰਡਣ ਲਈ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦਿੱਤਾ। ਪੰਡਿਤਾਂ ਗਜਾਨੀਆਂ ਪਾਸ ਸੀ ਗੋਣਤੀ, ਹਿਸਾਬ, ਫੇਰਵੇ, ਨਿਰੀ ਦਿਮਾਗ਼ੀ ਸੋਚ ਮੰਡਲ ਦੀ ਵਸਤੂ। ਸਤਿਗੁਰ ਦਾ ਮਤਿ ਹੈ ਪ੍ਰੀਤਿ ਦੀ ਤਾਰ ਨਾਲ ਜੀਉਂਦੇ ਮਨ ਨਾਲ, ਜੀਉਂਦੇ ਸਾਈਂ ਨਾਲ ਪੋਂਹਦ ਹੋਕੇ ਲਿਵ ਦੇ ਰੰਗ ਵਿਚ ਰੰਤੇ ਰਹਿਣਾ। ਉਹ ਜੋ ਅੰਤਰ ਆਤਮੇ ਸਦਾ ਦਾ ਨਿਰੰਤਰ ਮੇਲ ਹੈ 'ਉਹ ਕੀ ਹੈ' ਵਰਣਨ ਕਰਨਾ ਫੇਰ ਉਹੋ ਗੋਣਤੀ ਹੈ, ਤੇ ਬੋਲਨ ਹੈ। ਤੇ ਹੁਕਮ ਹੈ 'ਜੋ ਕਿਛੁ ਬੋਲੀਐ ਸਭੁ ਖਤੇ ਖਤਾ।' ਨਾਮ ਸਾਈਂ ਦੀ ਯਾਦ ਹੈ, ਯਾਦ ਪਯਾਰ ਦਾ ਸਰੂਪ ਹੈ, ਪਯਾਰ ਓਹ ਤਾਰ ਹੈ ਜੋ ਜੀਵ ਬ੍ਰਹਮ ਨੂੰ ਮਿਲਾਉਂਦੀ ਹੈ, ਮਿਲਕੇ ਜੋ ਕੁਛ ਹੁੰਦਾ ਹੈ, ਸੋ ਮਨ ਬਾਣੀ ਤੋਂ ਪਰੇ ਹੈ, ਸਭ ਹਿਸਾਬਾਂ ਕੀਮਤਾਂ ਕੁਤਾਂ ਤੋਂ ਉਪਰ ਹੈ। ਯਥਾ:—ਨਾਨਕ ਜਥਨਾ ਕਰੜਾ ਸਾਰੁ ॥

ਜੇ ਕਦੇ ਦਰਸ਼ਨ ਵਿਦਯਾ (ਫਿਲਾਸਫੀ) ਵਾਙੂ ਗੁਰੂ ਨਾਨਕ ਆਸ਼ਯ ਨੂੰ ਵਰਣਨ ਕੀਤਾ ਜਾਏ ਤਾਂ ਓਹ ਛੜੀ ਭਗਤੀ, ਛੜਾ ਗਜਾਨ, ਛੜਾ ਜੋਗ, ਛੜਾ ਨਜਾਜ ਤੇ ਵੈਸ਼ੇਸ਼ਿਕ, ਨਹੀਂ, ਫਿਰ ਉਸ ਵਿਚ ਸਾਰੇ ਆਕੇ ਕਿਤੇ ਸੰਮੇਲਨ ਕਰਦੇ ਹਨ 'ਗੁਰੁ ਗੁਰੁ ਏਕੋ ਵੇਸ ਅਨੇਕ'। ਜਿਥੇ ਉਪਨਿਖਦ ਦਾ ਗਜਾਨ, ਸ਼ੰਕਰ ਦਾ ਗਜਾਨ ਤੇ ਯੋਗ ਵਸ਼ਿਸ਼ਟ ਦਾ ਗਜਾਨ ਆਦਿਕ ਖੜੇ ਸਨ ਉਸ ਤੋਂ ਅਗੇ ਗੁਰੂ ਨਾਨਕ ਦੇਵ ਜੀ ਗਏ ਹਨ। ਜਿਨ੍ਹਾਂ ਨੇ ਰੱਦਿਆ ਕੁਛ ਨਹੀਂ, ਹਰ ਸ਼ੈ ਦਾ ਆਪਣਾ ਮੁੱਲ ਦੱਸਿਆ ਤੇ ਸਾਈਂ ਨੂੰ ਸੱਚਾ ਸ਼ਾਹ ਦੱਸਿਆ ਤੇ ਆਪਣੇ ਸਿਖ ਨੂੰ ਭਗਤ ਗਜਾਨੀ ਕੁਛ ਨਾ ਤੇ ਸਭ ਕੁਛ ਦੱਸਕੇ 'ਵਣਜਾਰਾ' ਆਖਿਆ। ਇਸ ਨੂੰ ਹਰਿਧਨ ਰੂਪੀ ਸੱਚੀ ਰਾਸ ਤੇ ਵੱਖਰ ਦਿੱਤਾ ਤੇ ਜੀਵਨ ਦਾ ਪ੍ਰਯੋਜਨ ਇਸ ਵੱਖਰ ਦਾ ਵਣਜ ਦੱਸਿਆ। ਵਣਜਾਰੇ

[ਅਗਲੀ ਟੂਕ ਏਸੇ ਅਗਲੇ ਪੰਨੇ ਤੇ ਹੈ]

ਚੌਪਈ—ਸ਼੍ਰੀਗੁਰਨਾਨਕ ਕ੍ਰਿਪਾਨਿਧਾਨਾ। ਇਉਂ ਉਪਦੇਸ਼ਨੋ ਤੱਤ ਗਯਾਨਾ॥ ਕੇਤਿਕ ਬਹੁਰ ਬਿਤਾਯੋ ਕਾਲਾ। ਸੇਵਹਿ ਲਹਿਣਾ ਭਾਉ ਬਿਸਾਲਾ ॥ ੨ ॥ ਜਿਉਂ ਤਰੁ ਸ਼ਾਖ[1] ਨਿਵੈ ਫਲ ਪਾਈ[2]। ਤੈਸੀ ਗਤਿ ਲਹਿਣੇਂ ਠਹਿਰਾਈ। ਦੇਖਿ ਨਿੰਮਰਤਾ ਪਰਮ ਘਨੇਰੀ। ਦਿਨ ਪ੍ਰਤਿ ਕ੍ਰਿਪਾ ਸਵਾਇ ਬਧੇਰੀ[3]॥੩॥ ਅਜਰ ਜਰਨ ਲੱਛਨ ਪਹਿਚਾਨਾ।ਅਧਿਕ ਪ੍ਰਸੀਦੇ ਸ਼੍ਰੀ ਗਤਿਦਾਨਾ। ਇਸ ਬਿਧਿ ਕੋ ਰੁਖ ਜੋ ਗੁਰਕੇਰਾ।ਦਿਨ ਪ੍ਰਤਿ ਬਧੈ ਸਰਬ ਨੈ ਹੇਰਾ॥੪॥ਮਿਲਹਿੰ ਪਰਸਪਰ ਕਹੈਂ ਬਨਾਈ।'ਸ਼੍ਰੀ ਲਹਿਣੇ ਪਰ ਕ੍ਰਿਪਾ ਸਵਾਈ[4]। ਅਨੁਮਾਨਹਿ ਤੇ ਪਰੈ ਲਖਾਈ[5]।ਅਪਨੋ ਤਖਤ ਦੇਹਿੰ ਤਿਹੰ ਤਾਈਂ॥੫॥ ਸਿਰੀਚੰਦ ਸੁਤ ਲਖਮੀਦਾਸੰ।ਇਨਹਿ ਦੇਂਯ,ਕਛੁ ਨਹਿੰ ਭਰਵਾਸੰ'। ਇਸਪ੍ਰਕਾਰ ਸ਼ੁਹਰਤ[6] ਭਈਸਾਰੇ।ਬੈਠੇਂ ਆਪਹਿ ਬੀਚ ਉਚਾਰੇਂ॥੬॥'ਸਿੱਖੀਪਰਖੀਜਬਹਿਕ੍ਰਿਪਾਲਾ। ਨਿਸਚਲ ਰਹਨੋ ਸਰਬ ਹੀ ਕਾਲਾ। ਯਾਂਤੇ ਦੇਨਿ ਨਜਾਇ ਹੈ ਤਾਂਹੀ। ਅਚਰਜ ਕਿਛੁ ਨ ਲਖਹੁ ਮਨ ਮਾਂਹੀ' ॥ ੭ ॥ ਸੁਨੀ ਸੁਲਖਨੀ ਸੁਧ ਅਸ ਕਾਨਾ। ਹਿਰਦੇ ਉਪਜਨੋ ਖੋਭ ਮਹਾਨਾ। ਚਿੰਤਾਤੁਰ ਹੁਇ ਤੁਰਨ ਆਈ। ਜਹਿੰ ਧ੍ਰਮਸਾਲ ਹੁਤੇ ਜਗ ਸਾਈਂ ॥ ੮ ॥ ਦੈ ਸੁਤ ਬੈਠੇ ਤਹਾਂ ਸਮੀਪਾ।

---

[1]ਬਿੱਛ ਦੀ ਟਹਿਣੀ। [2]ਫਲ ਪਾਕੇ। [3]ਸਵਾਈ ਵਧੀ। [4]ਵਧੇਰੀ ਹੈ। [5]ਅੰਦਾਜ਼ੇ ਤੋਂ ਜਾਣਿਆ ਜਾਂਦਾ ਹੈ। [6]ਪ੍ਰਸਿੱਧੀ, ਮਸ਼ਹੂਰੀ।

[ਪਿਛਲੇ ਪੰਨੇ ਦੀ ਬਾਕੀ ਟੂਕ]

ਵਿਚ ਸਿਆਣ ਕਮਾਲ ਤੇ ਅੱਪੜਦੀ ਹੈ, ਵਣਜਾਰੇ ਵਿਚ ਕਰਤੱਵ ਕਮਾਲ ਤੇ ਜਾਂਦਾ ਹੈ। ਵਣਜਾਰੇ ਦੀ ਲਗਨ ਕਮਾਲ ਦੀ ਹੁੰਦੀ ਹੈ, ਵਣਜਾਰਾ ਹਿਸਾਬ ਵਿਚ ਬੀ ਕਾਮਲ ਹੋ ਜਾਂਦਾ ਹੈ, ਪਰ ਸੱਚ ਧਨ ਦਾ ਵਪਾਰੀ ਹੋਣ ਕਰਕੇ ਜਦੋਂ ਸ਼ਾਹ ਬਣਦਾ ਹੈ ਤਦੋਂ ਹੱਦ ਤੋਂ ਪਰੇ, ਕਥਨ ਤੋਂ ਪਰੇ, ਰੋਣਤੀ ਤੋਂ ਪਰੇ ਅਕਹਿ ਅਕੱਥ ਪਾਤਸ਼ਾਹੀ ਦੇ ਘਰ ਅੱਪੜਦਾ ਹੈ। 'ਜਿਸਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥' ਇਹ ਹਰਿ ਧਨ ਦਾ ਵਪਾਰੀ 'ਸਤਿ ਸੁਹਾਣੁ ਸਦਾ ਮਨਿ ਚਾਉ' ਵਿਚ ਵਸਦਾ ਹੈ। ਇਸ ਦਾ ਮਾਰਗ ਹੈ—ਸਿਫਤ ਸਲਾਹ। ਵਪਾਰੀ ਨੂੰ ਹੁਕਮ ਹੈ, 'ਸਾਲਾਹੀ ਸਾਲਾਹਿ' ਇਸ ਦਾ ਜਪ ਮੰਤ੍ਰ ਹੈ—ਵਾਹਿ+ਗੁਰੂ । (ਵਾਹਿਗੁਰੂ) ਜਿਸ ਦਾ ਅਰਥ ਭਾਵ ਹੈ ਸਿਫਤ ਸਾਲਾਹ। ਧੰਨ ਹੈ, ਅਚਰਜ ਹੈ, ਵਿਸਮਾਦ ਹੈ 'ਗੁਰ ਗੁਰ ਏਕੋ'। ਤੇ ਇਸ ਭਾਵ ਵਿਚ ਉਠਦਾ ਵਪਾਰੀ ਵਿਸਮਾਦ ਦੇ ਘਰ ਅੱਪੜਦਾ ਹੈ। ਵਿਸਮਾਦ ਵਿਡਾਣ ਹੈ, ਮਹਾਂ ਅਚਰਜ ਹੈ, ਅਚਰਜ ਕਥਨ ਕਹਿਣ ਤੋਂ ਪਰੇ ਹੈ। ਕਵੀ ਜੀ ਬੀ ਆਖਦੇ ਹਨ 'ਅਚਰਜ ਤੇ ਪਰ ਉਕਤਿ ਨ ਕੋਈ'।

ਸੇਵਹਿ ਪਦ ਤੇਹਣ ਕੁਲ ਦੀਪਾ। ਔਰ ਸਿੱਖ ਕੇਤਿਕ ਨਿਜਕਾਨੇ[1] ਤਹਿੰ ਚਲਿ ਆਈ* ਮਨ ਮੁਰਝਾਨੇ॥੬॥ ਬੈਠਿ ਸਮੀਪ ਕਹੀ ਅਸ ਬਾਨੀ। 'ਸੁਨਿ ਸ੍ਰੀ ਚੰਦ-ਪਿਤਾ[2],ਗੁਨ ਖਾਨੀ !।ਕਿਉਂ ਵਿੱਪ੍ਰੀਤਿ ਆਪ ਮਨ ਠਾਨੀ। ਕਰਹੁ ਰੀਤਿ ਜਗਪਰਮ ਸੁਹਾਨੀ॥੧੦॥ਸਭਿ ਬਿਧਿ ਲਾਇਕ ਤਾਤ ਤੁਮਾਰੇ। ਪ੍ਰੀਤਿ ਨ ਕਰਹੁ ਤਿਨਹੁ ਸੰਗਾਰੇ। ਜਗ ਮੈਂ ਜਿਨਤੇ ਬੰਸ ਬਧੇਰਾ[3]। ਸੁਜਸੁ ਹੋਇ ਸਭਿ ਵਿਖੈ ਘਨੇਰਾ॥੧੧॥ਰਹੇ ਨਾਮ ਜਿਨ ਤੇ ਬੱਖਨਾਤੀ[4]।–ਅਮੁਕੇ ਕੀ ਕੁਲ ਜਗਤ ਸੁਹਾਤੀ–। ਅਸ ਗੁਨਕਾਰਿ[5] ਸੁਤਨ ਕੋ ਤਜਾਗ॥ਕਰਹੁ ਦਾਸ ਪਰ ਬਹੁ ਅਨੁਰਾਗਾ ॥੧੨॥ ਦੋਹਰਾ॥ ਬਹੁਰ ਕਲਾ[6] ਨਿਜ ਵਸਤੁ ਜੋ ਦਈ ਚਹਤਿ ਹੋ ਤਾਂਹਿ। ਤਾਤਨ ਤੇ ਅਧਿਕਾਇ ਕਰਿ[7] ਬੈਠਾਰਹੁ ਜਗ ਮਾਂਹਿ ॥ ੧੩ ॥ ਚੌਪਈ ॥ ਅਵਤਾਰਾਦਿਕ ਭਏ ਅਗਾਰੀ। ਕਿਨਹੁੰ ਨ ਕਬਿ ਐਸੀ ਮਤਿ ਧਾਰੀ।–ਹੋਤਿ ਸੁਤਨ ਕੇ ਦਾਸ ਬਧਾਵਾ। ਨਿਜ ਅਸਥਾਨਹਿੰ ਤਾਂਹਿ ਬਿਠਾਵਾ[8]–॥੧੪॥ਬਾਤ ਨ ਨੀਕੀ ਲੇਹੁ ਬਿਚਾਰੀ। ਜੌ ਹਿਰਦੇ ਇਉਂ ਚਾਹਿ ਤੁਮਾਰੀ।ਸੰਤਤਿ[9]ਚਿਤ ਮੈਂ ਤਪਿ†ਹੈ ਨੀਤੀ[10]। ਸੁਖ ਨਹਿੰ ਪਾਵਹਿ ਪਿਖਹਿ ਅਨੀਤੀ' ॥੧੫॥ ਭਗਤਿ ਵਛਲ ਸੁਨਿਕੈ ਅਸਬਾਨੀ। ਕਿਤਿਕ ਕਾਲ ਲੌ ਤੂਸ਼ਨਿ ਠਾਨੀ। ਤਿਹ ਛਿਨ ਲੇ ਮੂਖਕ[11] ਮੰਜਾਰੀ[12]।ਅਰਧ ਚਰਬਕਰਿ[13] ਗੌਰਿ ਅਗਾਰੀ ॥੧੬॥ ਸਿਖਨ ਡਰਾਈ ਭੈ ਕਰਿ ਭਾਗੀ। ਮੂਖਕ ਪਰੀ ਰਹੀ ਤਹਿੰ ਆਗੀ। ਕ੍ਰਿਪਾਨਿਧਾਨ ਜਬਹਿ ਚਖੁ[14]ਦੇਖੀ। ਕਰਨ ਸੁਲਖਲੀ ਨਿਸ਼ਾ ਵਿਸ਼ੇਖੀ॥੧੭॥ਸਿਰੀਚੰਦ ਸੋਂ ਗਿਰਾ ਅਲਈ। 'ਮੂਖਕ ਪਰੀ ਨ ਭਲਿ ਇਹ ਥਾਈਂ। ਨਿਜ ਕਰ ਸੰਗ ਉਚਾਇ[15]ਲਿਜਾਵਹੁ। ਬਾਹਿਰ ਦਰ ਗੋਰਹੁ ਪੁਨਿ ਆਵਹੁ' ॥੧੮॥ ਸਿਰੀ ਚੰਦ ਸੁਨਿ ਬੈਨ ਅਲਾਏ। 'ਦੇਖੇ ਮੈਂ ਇਸ਼ਟੀ[16]ਬਹੁ ਥਾਏ। ਖਾਲਨ[17] ਕੀ ਮੰਜਾਰ ਬਨਾਵਤਿ। ਪੰਖ ਕਬੂਤਰ ਕਰਹਿੰ ਉਡਾਵਤਿ ॥੧੯॥ਕਰਹੁ ਰੀਤਿ ਕਛੁ ਤਿਨਹਿੰ ਸਮਾਨਾ। ਠਟਨੋ ਕਪਟ ਤੁਮ ਮੈਂ ਮਨ ਜਾਨਾ॥ਸ਼ੂਕਰ ਕੂਕਰ[18] ਨਿਜ ਸੰਗ ਲਾਏ।ਵਹਿਰ ਫਿਰੇ ਸ਼ਵ[19] ਕੋ ਦਿਖਰਾਏ

[1]ਹੋਰ ਭੀ ਕੁਝਕੁ ਸਿਖ ਨੇੜੇ ਸਨ ਭਾਵ ਕੋਲ ਬੈਠੇ ਸਨ। [ਨਿਜਕਾਨੇ=ਨਜ਼ਦੀਕ, ਨੇੜੇ]। [2]ਹੇ ਸ਼੍ਰੀ ਚੰਦ ਜੀ ਦੇ ਪਿਤਾ ਜੀਓ। [3]ਜਿਨ੍ਹਾਂ ਤੋਂ ਵੰਸ਼ ਵਧੇਗਾ। [4]ਪ੍ਰਗਟ ਰਹੇਗਾ ਨਾਮ। [5]ਐਸੇ ਗੁਣ ਕਰਨ ਵਾਲੇ। [6]ਸ਼ਕਤੀ। [7]ਵਡਿਆਕੇ। [8]ਭਾਵ, ਪੁੱਤ੍ਰਾਂ ਦੇ ਹੁੰਦਿਆਂ ਦਾਸ ਨੂੰ ਵਧਾ ਕੇ ਆਪਣੀ ਥਾਂ ਬਿਠਾਇਆ ਹੋਵੇ। [9]ਉਲਾਦ। [10]ਤਪੇਗੀ ਸਦਾ। [11]ਚੂਹੀ। [12]ਬਿੱਲੀ। [13]ਅੱਧਾ ਚੱਬ ਕੇ। [14]ਅੱਖਾਂ ਨਾਲ। [15]ਉਠਾ ਕੇ। [16]ਚੇਟਕੀ, ਮਦਾਰੀ। [17]ਖੱਲਾਂ। [18]ਸੂਰ ਤੇ ਕੁੱਤੇ। [19]ਮੁਰਦਾ।

*ਪਾ:–ਆਏ। †ਪਾ:–ਸੋ

॥੨੦॥ ਕਰਿਕੈ ਦਯੋ ਤਿਹਾਵਲ ਸੋਈ। ਕੋ ਐਸੋ ਛਲ ਬਹੁਰੋ ਹੋਈ। ਮੁਝ ਬਿਲੋਕਨੇਚਾਹਿ ਨ ਕੋਈ।ਹੌਂ ਨ ਉਚਾਵੋਂ ਮਿਰਤਕ ਜੋਈ[1]॥੨੧॥ਅਸ ਕਹਿ ਤੁਸ਼ਨਿ ਮੁਖ ਤੇ ਠਾਨੀ।ਦੁਤਿਯ ਤਾਤ ਸੋਂ ਕਹਿ ਗੁਰਬਾਨੀ।'ਲਖਮੀ ਦਾਸ! ਸੁਨਹੁ ਸੁ ਉਠਾਵਹੁ। ਨਿਕਟ ਨ ਨੀਕੈ[2], ਵਹਿਰ ਬਗਾਵਹੁ[3]' ॥ ੨੨ ॥ ਤਬ ਬੋਲਨੋ ਸੋ 'ਸੁਨੀਏ ਭਾਤਾ !। ਹਮ ਕੋ ਉਚਿਤ ਨ ਐਸੀ ਬਾਤਾ। ਮ੍ਰਿਤਕ ਮੁਖਕੀ ਹਾਥ ਨ ਲਾਵੋਂ। ਕਹਹੁ ਤ ਅਉਰ ਪਾਸ ਉਚਵਾਵਉਂ[4]' ॥ ੨੩ ॥ ਅਸ ਕਹਿ ਤੁਸ਼ਨਿ[5] ਮਾਨ ਵਿਸ਼ੇਖਾ[6]। ਤਬਿ ਲਹਿਣੇ ਦਿਸ਼ ਸ਼੍ਰੀ ਗੁਰ ਦੇਖਾ। 'ਉਠਹੁ ਤੁਹੀ ਕਰਤਾਰ ਪਿਆਰੇ !। ਮੁਖਕ ਚਾਇ ਵਹਿਰੇ ਦਿਹੁ ਡਾਰੇ' ॥ ੨੪ ॥ ਆਧੋ ਬਚਨ ਸੁਨਤਿ ਤਤਕਾਲਾ। ਉਠਨੋ ਉਠਾਈ ਤੁਰਤ ਬਿਸ਼ਾਲਾ।ਕੋਤਿਕ ਦੂਰ ਜਾਇ ਸੋ ਡਾਰੀ।ਤਿਹ ਛਿਨ ਸ਼੍ਰੀਗੁਰ ਗਿਰਾ ਉਚਾਰੀ ॥ ੨੫ ॥ 'ਮੂਲੇਸੁਤਾ ! ਪਿਖਹੁ ਮਨ ਗੁਨੀਏ। ਏ ਨਿਜ ਸੁਤ ਸੋ ਪਰਸੁਤ ਜਨੀਏ'।ਮਾਨਹਿੰ ਕਹਨੋ ਨ ਬਚਨ ਕਦਾਈ।ਸੋ[7]'ਆਇਸੁ ਅਨੁਸਾਰਿ ਸਦਾਈ ॥ ੨੬ ॥ ਦੋਹਰਾ ॥ ਨਹਿੰ ਕਿਸਹੂੰ ਕੇ ਕਰ ਬਿਖੈ ਸਭਿ ਕਰਤਾਰ ਅਧੀਨ।ਜਿਸ ਪਰ ਕਰੁਨਾ ਦ੍ਰਿਸ਼ਟਿ ਹੈ ਤਿਨਹਿ ਬਸਤੁ ਇਹ ਲੀਨਿ ॥੨੭॥ ਚੌਪਈ ॥ ਜਿਸ ਧਰਨੀ ਮਹਿੰ ਹੋਇ ਨਿਵਾਨਾ[8]।ਤਹਿੰ ਜਲ ਜਾਵਹਿ ਟਿਕਹਿ ਮਹਾਨਾ । ਟਿੱਬਾ ਜਹਾਂ ਉਚੇਰਾ ਹੋਈ । ਤਹਿੰ ਜਲ ਬੂੰਦ ਟਿਕੈ ਨਹਿੰ ਕੋਈ'॥੨੮॥ਸੁਨਿਕੈ ਬਚਨ ਦੇਖਿ ਨਿਜ ਨੈਨਾ। ਗਈ ਸੁਲਖਨੀ ਉਠਿ ਨਿਜ ਐਨਾ। ਕਿਤਿਕ ਦਿਵਸ ਜਬਿ ਬਿਤੇ ਬਹੋਰੀ । ਪਰਖਨ ਕੀ ਠਾਨੀ ਬਿਧਿ ਔਰੀ॥੨੯॥ ਭਵ ਅੰਬੁਧਿ ਤਾਰਨ ਗੁਰ ਪੋਤਾ[9]। ਜਾਮਨਿ ਏਕ ਭਾਉ ਨਿਜ ਸੋਤਾ[10]।ਉਭਯ ਤਾਤ[11] ਤਿਹ ਕਾਲ ਸਮੀਪਾ[12]।ਸ਼੍ਰੀ ਸਸਿ ਪ੍ਰਤਿ ਤਬ ਨਿਕਟ ਬੁਲੀਪਾ[13]॥੩੦॥'ਤਾਤ!ਸੰਬਜਾਨ[14]ਧੋਨਿ ਸਰ ਜਈਏ। ਸੋਖਤਿਕਰਿ[15] ਤੁਰਨਢਿਗ ਲਜਈਏ'।ਤਾਤ ਕਹਤਿ 'ਹਮ ਸ਼ੁਮਤ ਕਰੈਤੇ[16]।

[1]ਜੋ ਹੈ ਮਰੀ (ਭਾਵ ਚੁਹੀ)।[2]ਕੋਲ ਪਈ ਚੰਗੀ ਨਹੀਂ ਲਗਦੀ। [3]ਬਾਹਰ ਸੁਟ ਪਾਓ।[4]ਚੁਕਵਾਵਾਂ। [5]ਚੁੱਪ ਹੋ ਗਿਆ। [6]ਬਹੁਤੇ ਮਾਨ ਵਿਚ। [7]ਏਹ (ਦੇਖ ਲਖਮੀ ਚੰਦ, ਸ਼੍ਰੀ ਚੰਦ) ਆਪਣੇ ਪੁੱਤ੍ਰਾਂ(ਦਾ ਹਾਲ ਹੈ ਤੇ) ਓਹ ਜਾਣ ਲੈ ਪਰਾਏ ਪੁਤਰ (ਸ਼੍ਰੀ ਲਹਿਣਾ ਜੀ ਦੀ ਕਰਨੀ)। [8](ਆਪਣੇ ਪੁਤ੍ਰ) ਕਿਹਾ ਨਹੀਂ ਮੰਨਦੇ ਕਦੇ ਭੀ। [9]ਉਹ (ਭਾਵ ਲਹਿਣਾ ਜੀ)। [10]ਨਿਢਾਣ। [11]ਸੰਸਾਰ ਸਾਗਰ ਦੇ ਤਾਰਨ ਨੂੰ ਜਹਾਜ ਰੂਪੀ ਗੁਰੂ ਜੀ। [12]ਆਪਣੇ ਰੰਗ ਵਿਚ ਸੁਤੇ ਪਏ ਸਨ। [13]ਦੋਨੋ ਪੁਤ੍ਰ। [14]ਪਾਸ ਸਨ। [15]ਸ਼੍ਰੀ ਚੰਦ ਜੀ ਨੂੰ ਤਦ ਕੋਲ ਸੱਦਿਆ। [16]ਚਾਦਰਾ। [17]ਸੁਕਾ ਕੇ। [18]ਜੋ ਕੋਈ ਨਿਰਾਸ਼ ਅਗਯਾਨ) ਕਰਦੇ ਹਾਂ। (ਅ) ਸਾਡੇ ਕੋਲਲ ਕਲਾਂਦੇ ਹੋ।

ਕੋਮਲ ਕਰ ਹਮ ਨਿਸਾ[1] ਠਰੈਤੇ ॥ ੩੧ ॥ ਬਾਸੁਰ ਹੈ, ਕ੍ਰਿਤ[2] ਧੋਕਰਿ ਲਜਾਵੈ। ਹਮ ਤੇ ਯਹਿ ਕ੍ਰਿਤ ਹੋਇ ਨ ਆਵੈ'। ਲਘੁ ਸੁਤ ਪ੍ਰਤਿ ਜਬਿ ਕਹਿੰ ਗੁਰ ਐਸੇ। ਪ੍ਰਤਿ ਉੱਤਰ ਸੋ ਕਹਤਿਹੁ 'ਕੈਸੇ[3]' ॥ ੩੨ ॥ ਜਬ ਲਹਿਣੇ ਪ੍ਰਤਿ ਸਤਿਗੁਰ ਭਾਖਾ। 'ਹਮ ਚਾਦਰ ਪੁਰਖਾ ਧੋ ਲਾ ਖਾ[4]'। ਤਬਹਿ ਉਠਨੋ ਲਹਿਣਾ ਬਡਭਾਗਾ। ਸਰਿ ਮਹਿੰ ਜਾ ਪਟ ਧੋਵਨ ਲਾਗਾ ॥ ੩੩ ॥ ਬਾਸੁਰ ਅਰਧ ਭਾਨੁ ਖਨ ਪਰਭੂ[5]। ਲਖਿ ਲਹਿਣੇ ਮਨ ਅਚਰਜ ਸਮਭੂ। ਧੋਇ ਸੁਕਾਇ ਚੈਲ[6] ਲੈ ਆਵਾ। ਧਰਿ ਸਤਿਗੁਰ ਢਿਗ ਭਾਲ ਨਿਵਾਵਾ। ੩੪ ॥ ਜਗਤੇਸ਼ੁਰ ਨਿਜ ਪਾਨ ਉਠਾਯੋ। ਕਹਿ 'ਸੁਮਤੇ ! ਜਗ ਅਪਰ ਨ ਜਾਯੋ'।ਕਿਤਿਕ ਨਿਸਾਥੀ ਪਟ ਧੋ ਆਨੇ?'।'ਤੇਰੀ ਗਤਿ ਤੂੰ ਜਾਨਿ' ਬਖਾਨੇ[7] ॥ ੩੫ ॥ ਦੋਹਰਾ ॥ ਸਤਿਗੁਰ ਕਹਿੰ 'ਜੋ ਵਸਤੁ ਹੈ ਭਾਗ ਜਿਸੇ ਸੋ ਪਾਇ। ਬਿਨ ਭਾਗਾਂ ਨਹਿੰ ਮਿਲਤਿ ਹੈ ਕੋਟਿਕ ਜਤਨ ਕਮਾਇ' ॥ ੩੬ ॥ ਅਪਰ ਪਰੀਖਨਾ ਲੈਨ ਕੀ ਸਤਿਗੁਰ ਕੇ ਮਨ ਚਾਹਿ। ਇਕ ਦਿਨ ਸਿੱਖਨ ਕਰਿ ਬਲਤਿ[8],ਉਭਯ[9] ਤਾਤ ਢਿਗ ਆਹਿ ॥੩੭॥ ਚੌਪਈ॥ਹੁਤੀ ਸੁਲਖਨੀ ਢਿਗ ਤਿਹਕਾਲਾ। ਕੈਹਾਂ ਬਾਸਨ[10] ਲੀਨ ਕ੍ਰਿਪਾਲ। ਜੂਠ[11] ਨੀਰ ਕਰਦਮ ਗੀਭੀਰਾ। ਤਿਹ ਮਹਿੰ ਡਾਰਨੋ ਗੁਨੀ ਗਹੀਰਾ ॥੩੮॥ ਸਿਰੀਚੰਦ ਸੋਂ ਅਇਸੁ ਪ੍ਰਾਹੀ।'ਬਾਸਨ ਗਿਰਨੋ ਪੰਕ[12] ਕੇ ਮਾਂਹੀ। ਸੋ ਨਿਕਾਸਿ ਆਨਹੁ ਮਮ ਪਾਹੀ। ਜਲਹਿ ਪਖਾਰਿ ਸ੍ਵੱਛ ਕਰਿ[13] ਤਾਂਹੀ' ॥ ੩੯ ॥ ਦੋਹਰਾ ॥ ਸੋ ਸੁਨਿ ਕੈ ਬੋਲਨੋ ਬਚਨ 'ਗਰ ਬਹੁ ਮੋਲੇ ਚੀਰ। ਹਿਤ ਬਾਸਨ ਕੇ ਨਹਿੰ ਬਰੋਂ ਮਲਿਨ, ਜੂਠ[14] ਯਹਿ ਨੀਰ*॥੪੦॥ ਚੌਪਈ ॥ ਦਾਸ ਸਿੱਖ ਆਗੇ ਬਹੁ ਮੇਰੇ। ਮਾਨਹਿੰ ਬਚਨ ਨ ਕਰਿਹੀਂ ਦੇਰੇ। ਅਇਸੁ ਦੇਹੁ ਨਿਕਾਸੈਂ ਸੋਈ। ਮੈਂ ਕਾਢੋਂ ਮਹਿਮਾ ਘਟ ਹੋਈ' ॥੪੧॥ ਇਸ ਪ੍ਰਕਾਰ ਸੁਨਿਕੈ ਜਗਨਾਥਾ। ਬੋਲੇ ਪੁਨ ਦੂਸਰ ਸੁਤ ਸਾਥਾ।'ਲਖਮੀਦਾਸ ਨਿਕਾਸਹੁ ਜਾਈ।ਮਾਂਜਹੁ ਸੁਚਿ ਕਰਿਯੋ ਤਿਹ ਤਾਈਂ' ॥੪੨॥ ਸੁਨਤਿ ਸ਼ੂੰਨ ਤਿਨ ਬੈਨ ਬਖਾਨੇ।'ਪਿਤ ਜੀ! ਤੁਮਹੋ ਅਧਿਕ ਸਿਆਨੇ।

[1]ਰਾਤ ਵੇਲੇ । [2]ਦਾਸ । [3]ਮੁੜਵਾਂ ਉਤਰ ਉਸ ਨੇ ਭੀ ਆਖਿਆ, (ਮੈਂ) ਕਿਸ ਤਰ੍ਹਾਂ (ਧੋਵਾਂ)। [4]ਧੋ ਲਿਆ ਖਾਂ। [5]ਦਿਨ ਅੱਧਾ, (ਭਾਵ ਦੁਪਹਿਰ ਹੋ ਗਿਆ) ਤੇ ਧੁੱਪ ਪੈਣ ਲਗ ਪਈ। [6]ਕਪੜਾ। [7]ਹੇ ਸੋਭਣ ਬੁਧੀ ਵਾਲੇ ਤੇਰੇ ਜਿਹਾ ਜਗ ਵਿਚ ਹੋਰ ਨਹੀਂ ਕੋਈ ਜੰਮਿਆ। [8]ਕਿਹਾ ਸ੍ਰੀ ਲਹਿਣਾ ਜੀ ਨੇ। [9]ਸਿਖਾਂ ਨਾਲ ਘਿਰੇ ਹੋਏ ਬੈਠੇ ਸਨ। [10]ਦੋਨੋਂ। [11]ਕਾਂਸੀ ਦਾ ਬਰਤਨ। [12]ਜੂਠਾ, ਗੰਦਾ। [13]ਚਿੱਕੜ। [14]ਪਾਣੀ ਨਾਲ ਧੋ ਕੇ ਪਵਿੱਤ੍ਰ ਸਾਫ ਕਰਕੇ। [15]ਗੰਦਾ ਤੇ ਜੂਠਾ ਹੈ। *ਪਾ:—ਕਰੋਂ ਨਹਿ ਮਲਿਨ, ਜੂਠ ਯਹਿ ਨੀਰ।

ਮੰਦ[1] ਕਾਮ ਹਮ ਪੈ ਕਰਿਵਾਵਹੁ। ਸਭਿ ਲੋਕਨ ਮਹਿ ਮਾਨ ਘਟਾਵਹੁ।੪੩। ਇਸੀ ਪ੍ਰਕਾਰ ਤੁਮਾਰ ਸੁਭਾਊ। ਕਹਹੁ ਆਪ ਹਮ ਕਰੈਂ ਨ ਕਾਊ[2]। ਤਬਿ ਲਹਿਣੇ ਦਿਸ਼ ਕ੍ਰਿਪਾ ਨਿਧਾਨਾ। ਅਵਲੋਕਨੋ ਅਸ ਬਚਨ ਬਖਾਨਾ ॥ ੪੪ ॥ 'ਮਹਾਂ ਭਾਗ! ਕਰਦਮ[3] ਕੇ ਮਾਂਹੀ।ਜਾਇ ਨਿਕਾਸਿ ਸ੍ਵੱਛ ਕਰਿ[4] ਭਾਂਹੀ'। ਗਰ ਬਹੁ ਮੋਲੇ ਚੀਰ ਸੁਹਾਈ। ਸੁਨਿ ਆਇਸੁ ਨਹਿ ਦੇਰਿ ਲਗਾਈ ॥੪੫॥ ਕੂਦ ਪਰਨੋ ਕਰਦਮ ਕੇ ਮਾਂਹੀ। ਆਇਸੁ ਅਨੁਸਾਰੀ ਪੂਨ ਜਾਂਹੀ[5]। ਬਾਸਨ ਕੋ ਨਿਕਾਸਿ ਲੈ ਆਵਾ। ਮਾਂਝ ਪਖਾਰਨੋ ਭਲੋ ਬਨਾਵਾ ॥ ੪੬ ॥ ਪੰਕ ਸੰਗ ਪਟ ਭਏ ਮਲੀਨਾ। ਅੰਗ ਨ ਲਗਨੋ ਜਾਤ ਨਹਿ ਚੀਨਾ[6]। ਸਰਬ ਬਿਲੋਕਿ ਬਿਸ ਮਤਾ ਠਾਨੀ। 'ਧੰਨਧੰਨ' ਕਹਿ ਕੋਤਿਕ ਬਾਨੀ ॥ ੪੭ ॥ ਗੁਰ ਸਿੱਖੀ ਤਿੱਖੀ ਅਸਿ ਹੁੰਤੇ[7]।ਧੰਨ ਸਿ ਨਰ ਜੋ ਜਾਇ ਪਹੁੰਚੇ।ਅਧਿਕ ਪ੍ਰਸੀਦੇ ਕ੍ਰਿਪਾ ਨਿਧਾਨਾ। ਮ੍ਰਿਦੁਲ ਸੁਮਤਿ[8] ਸੋਂ ਬਚਨ ਬਖਾਨਾ ॥ ੪੮ ॥ ਦੋਹਰਾ ॥ 'ਕਰ ਜੋਰੇ ਕਰਤਾਰ ਕੋ ਬੰਦਨ ਕਰਿ ਸਿਰ ਨਮਾਇ। ਤਵ ਸਮਤਾ ਨਹਿ ਅਪਰ ਮਹਿ, ਅਤਿ ਉਤੰਗ ਪਦ ਪਾਇਂ[9] ॥੪੯॥ ਚੌਪਈ ॥ ਸੁਨਿ ਲਹਿਣੇ ਗਹਿ ਪਦ ਅਰਬਿੰਦਾ। ਧਰਨੋ ਸੀਸ ਲਹਿ ਰਿਦੇ ਅਨੰਦਾ। ਬਹੁਰੋ ਕਿਤਿਕ ਬਿਤਾਯੋ ਕਾਲਾ। ਸੇਵਹਿ ਸ਼੍ਰੀ ਗੁਰ ਚਰਨ ਰਸਾਲਾ ॥੫੦॥ ਇਕ ਦਿਨ ਬੂੜੇ ਕੇ ਮਨ ਆਈ।—ਹੌਂ ਭੀ ਸੇਵ ਕਰਉਂ ਅਧਿਕਾਈ[10]*। ਸਦਾ ਰਹਉਂ ਆਇਸੁ ਅਨੁਸਾਰੀ। ਤਦਪਿ ਕ੍ਰਿਪਾ ਲਹਿਣੇ ਪਰ ਭਾਰੀ†—॥੫੧॥ ਅੰਤਰਜਾਮੀ ਸ਼੍ਰੀ ਗੁਰਜਾਨੀ। ਤਿਸ ਕੇ

[1]ਮੈਲਾ। [2]ਤੁਸੀਂ (ਪਏ) ਆਖੋ ਅਸਾਂ ਕਰਨਾਂ ਕੋਈ ਨਹੀਂ। [3]ਚਿੱਕੜ। [4]ਪਵਿੱਤ੍ਰ ਕਰ। [5]ਜਿਸਦਾ ਪ੍ਰਣ ਸੀ। [6](ਪਰ) ਅੰਗਾਂ ਨੂੰ (ਚਿੱਕੜ) ਲੱਗਾ ਨਹੀਂ ਦਿਸ੍ਰਦਾ। (ਅ) ਐਸੇ ਅੰਗ ਚਿੱਕੜ ਨਾਲ ਲਿਬੜ ਗਏ ਕਿ ਸ਼੍ਰੀ ਲਹਿਣਾ ਜੀ ਪਛਾਣੇ ਹੀ ਨਾ ਜਾਣ। [7]ਤਲਵਾਰ ਨਾਲੋਂ। [8]ਭਾਵ ਸ਼੍ਰੀ ਲਹਿਣਾ ਜੀ। [9]ਉੱਚਾ ਮਰਤਬਾ ਪਾਵੋਂਗਾ। [10]ਕਰਦਾ ਹਾਂ ਬਹੁਤੀ।

*ਪਾਃ—ਮਨ ਲਾਈ।

†ਹੋਰਨਾਂ ਦੀ ਸੇਵਾ ਤੇ ਸ਼੍ਰੀ ਪਰਮ ਪਵਿੱਤ੍ਰ ਲਹਿਣਾ ਜੀ ਦੀ ਸੇਵਾ ਵਿੱਚ ਇਹ ਫਰਕ ਹੈ, ਕਿ ਆਪ ਸ਼੍ਰੀ ਗੁਰੂ ਜੀ ਦੇ ਪ੍ਰੇਮ ਵਿੱਚ ਖਿੱਚੇ ਹੋਏ, ਕਿਸੇ ਚਾਹੁ ਪਯਾਰ ਤੇ ਭੇਦਮ ਖਿੱਚ ਵਿੱਚ ਸੇਵਾ ਕਰਦੇ ਹਨ। ਉਨ੍ਹਾਂ ਨੂੰ ਇਹ ਖਯਾਲ ਨਹੀਂ ਕਿ ਸੇਵਾ ਕੋਈ ਵਸੀਲਾ ਹੈ ਕਿਸੇ ਪ੍ਰਾਪਤੀ ਦਾ ਓਹ ਸਤਿਗੁਰ ਕਮਲ ਦੇ ਭੁਵਰੇ ਹਨ ਤੇ ਹੋਰ ਹਜ਼ੂਰੀ ਥੱਲ ਨਹੀਂ ਸੱਕਦੇ, ਜੋ ਆਗਯਾ ਹੁੰਦੀ ਹੈ ਉਸਦੀ ਪਾਲਣਾ ਉਨ੍ਹਾਂ ਤੋਂ ਬੇਵੱਸੇ ਕਿਸੇ ਰੰਗ ਰੱਤੜੀ ਬੇਮੁਖੀ ਵਿਚ ਹੁੰਦੀ ਹੈ, ਸਤਿਗੁਰੂ ਦਾ ਪ੍ਰਸੰਨ ਬਦਨ ਉਨ੍ਹਾਂ ਦੀ ਜੀਵਨ ਆਧਾਰ ਹੈ, ਉਸ ਸਦਾ ਖਿੜੇ ਚੇਹਰੇ ਦੀ ਸਦਾ ਪ੍ਰਸੰਨਤਾ ਉਨ੍ਹਾਂ ਦੇ ਕਰਨ

[ਅਗੇ ਦੁਖ ਦੇਖੇ ਅਗਲੇ ਪੰਨੇ ਦੇ ਹੇਠ]

ਪਰਖਨ ਕੀ ਬਿਧਿ ਠਾਨੀ। ਹੁਤੇ ਨਿਸਾ ਇਕ ਏ ਦੁ ਪਾਸਾ। ਬੋਲੇ ਬਚਨ ਤਬਹਿ ਸੁਖਰਾਸਾ॥ ੫੨॥ 'ਬੁੜੇ ਵਹਿਰ ਨਿਕਸਿਕੈ ਦੇਖਿ[1]। ਕਿਤਿਕ ਜਾਮਨੀ ਹੈ ਅਬਿ ਸੇਖ[2]। ਜੋਤੀ ਰਹੀ ਬਤਾਵਹੁ ਸੋਊ। ਕਾਲ ਸ਼ਨਾਨ ਭਯੋ ਕਿ ਨ ਹੋਊ[3]'॥੫੩॥ ਨਿਕਸਜੋ ਬੁੜਾ ਦੇਖਿ ਬਤਾਈ। 'ਅਰਧ ਨਿਸਾ ਅਬਿ ਹੈ ਗਤਿਦਾਈ!' ਗੁਰੂ ਕਹਜੋ 'ਏਤੀ ਅਬ ਨਾਂਹੀ। ਏਕੈ ਜਾਮ ਜਾਮਨੀ ਆਹੀ॥੫੪॥ ਭਲੀ ਪ੍ਰਕਾਰ ਬਿਲੋਕਿ ਬਹੋਰੀ। ਦੇਹੁ ਬਤਾਇ ਖੋਇ ਮਤਿ ਭੋਰੀ[4]'। ਤਬ ਬੁੜੇ ਪਿਖਿ ਨੀਕੀ ਭਾਂਤੀ। ਕਹਜੋ 'ਪ੍ਰਭੂ ਜੀ! ਆਧੀ ਰਾਤੀ॥੫੫॥ ਜਾਮ ਨਹੀਂ[5], ਮੈਂ ਦੇਖੀ ਨੀਕੇ'। ਸੁਨਿ ਬੋਲੇ ਪ੍ਰਿਯ ਸਿੱਖਨ ਜੀਕੇ। 'ਏਕੈ ਜਾਮ ਜਾਮਨੀ ਹੋਈ। ਤੈਂ ਨਹਿ ਪਿਖੀ ਭਲੀ ਬਿਧਿ ਸੋਈ'॥੫੬॥ ਬਹੁਰੋ ਬੁੜੇ ਦੇਖਿ ਅਕਾਸ਼[6]। 'ਅਰਧ ਰਾਤ੍ਰਿ ਅਬ ਹੈ ਸੁਖਰਾਸਾ!'। ਤੀਨਬਾਰ ਯੌਂ ਬਚਨ ਹਟਾਏ। ਸ਼੍ਰੀ ਗੁਰ ਕੋ ਆਸ਼ੈ ਨਹਿ ਪਾਏ॥੫੭॥ ਲਹਿਣੇ ਸੋਂ ਬੋਲੇ ਗਤਿਦਾਈ। 'ਤੂੰ ਅਵਲੋਕ ਵਹਿਰ ਅਬ ਜਾਈ। ਜੋਤੀ ਨਿਸ ਹੈ ਦੇਹੁ ਬਤਾਈ'। ਨਿਕਸਜੋ ਤੂਰਨ ਦੇਰਿ ਨ ਲਾਈ॥ ੫੮॥ ਉਡਗਨ[7] ਕੋ ਬਿਲੋਕਿ ਕਹਿ ਬਾਨੀ। 'ਅਰਧ ਨਿਸਾ ਅਬ ਸ਼੍ਰੀ ਗੁਨ ਖਾਨੀ!'। ਗੁਰ ਬੋਲੇ

---

[1]ਦੇਖੀਂ। [2]ਬਾਕੀ। [3]ਇਸ਼ਨਾਨ ਦਾ ਵੇਲਾ ਹੋਇਆ ਕਿ ਨਹੀਂ ਹੋਇਆ। [4]ਭੋਲੀ ਮਤ ਗੁਆਕੇ ਭਾਵ ਖਬਰਦਾਰੀ ਨਾਲ(ਵੇਖਕੇ)। [5]ਪਹਿਰ(ਬਾਕੀ)ਨਹੀਂ। [6]ਅਕਾਸ਼ ਦੇਖਕੇ(ਕਿਹਾ)। [7]ਤਾਰਿਆਂ।

[illegible] (ਪਿਛਲੇ ਪੰਨੇ ਦੀ ਬਾਕੀ ਟੂਕ)
ਦਾ ਕਾਰਣ ਤੇ ਪ੍ਰਯੋਜਨ ਹੈ।

ਦੂਸਰੇ ਬੀ ਸਿੱਖ ਹਨ, ਸੇਵਾ ਕਰਦੇ ਹਨ, ਉਨ੍ਹਾਂ ਦੇ ਅੰਦਰ ਬੀ ਭਾਵਨਾ ਹੈ, ਸ਼ਰਧਾ ਹੈ, ਪਰ ਓਹ ਜਾਣਦੇ ਹਨ ਕਿ ਸੇਵਾ ਨਾਲ ਰੀਝਦੇ ਹਨ ਤੇ ਰੀਝ ਕੇ ਕੁਛ ਦਾਨ ਕਰਦੇ ਹਨ। ਭਾਵੇਂ ਸਥੂਲ ਭਾਵੇਂ ਸੂਖਮ ਤੌਂ ਸੂਖਮ ਉਨ੍ਹਾਂ ਨੂੰ ਸੇਵਾ ਤੌਂ ਫਲ ਦੀ ਅਕਾਂਖਜਾ ਰਹਿੰਦੀ ਹੈ।

ਹੁਣ ਸਿੱਖਾਂ ਦੇ ਸਿਰਮੌਰ ਪਰਮ ਸਤਿਕਾਰ ਯੋਗ ਭਾਈ ਬੁੱਢਾ ਜੀ ਨੂੰ ਬੀ ਇਹ ਸੰਕਲਪ ਲੰਘਿਆ ਹੈ ਕਿ ਲਹਿਣਾ ਜੀ ਪਰ ਕ੍ਰਿਪਾ ਵਿਸ਼ੇਸ਼ ਹੈ, ਭਾਵੇਂ ਮੈਂ ਬੀ ਸੇਵਾ ਕਰਦਾ ਹਾਂ। ਇਹੋ ਜੇਹੀ ਕੋਈ ਗੋਣਤੀ ਸ਼੍ਰੀ ਸੁਹਣੇ ਲਹਿਣਾ ਜੀ ਦੇ ਅੰਦਰ ਨਹੀ ਹੈਸੀ।

ਗੁਰ ਨਾਨਕ ਦੇਵ ਜੀ ਨੂੰ ਪਰਖਣ ਦੀ ਲੋੜ ਬੀ ਨਹੀਂ, ਓਹ ਬਿਨਾ ਪਰਖੇ ਜਾਣ ਰਹੇ ਹਨ, ਪਰ ਸੰਗਤ ਪਰ ਵਿਦਤ ਕਰਨਾ ਚਾਹੁੰਦੇ ਹਨ ਕਿ ਸ਼੍ਰੀ ਲਹਿਣਾ ਜੀ ਸਭ ਤੌਂ ਉੱਚੇ ਹਨ। ਇਹ ਬੀ ਸਮਝਣਾ ਭੁੱਲ ਹੈ ਕਿ ਆਪ ਸੇਵਾ ਦੇ ਲੋੜਵੰਦ ਸਨ, ਤੇ ਸੇਵਾ ਦੇ ਬਦਲੇ ਕੁਰਿਆਈ ਦੇਂਦੇ ਹਨ, ਜੋ ਆਪਣੇ ਸ਼ਰੀਰਕ ਬੁਢੇਪੇ ਵਿਚ ਪਿਛਲੀ ਰਾਤ ਜਲ ਵਿਚ ਜਾ ਖੜੋਂਦੇ, ਰੋੜਾਂ ਤੇ ਸੌਂਦੇ ਹਨ ਉਨ੍ਹਾਂ ਨੂੰ ਸੇਵਾ ਦੀ ਕੋਈ ਲੋੜ ਨਹੀਂ ਸੀ।

'ਦੇਖਹੁ ਤੁਮ ਨੀਕੇ। ਜਾਮ[1] ਜਾਮਨੀ[2] ਹੈ ਅਬ ਠੀਕੇ' ॥ ੫੯ ॥ ਦੋਹਰਾ ॥ ਲਹਿਣਾ ਰਿਦੈ ਬਿਚਾਰਈ–ਹੈ ਆਧੀ ਹੀ ਰਾਤਿ। ਤੱਦਯਪ ਗੁਰੁ ਸੁਹਾਵ* ਜੋ, ਸੋ ਨਹਿੰ ਜਾਨਨੋ ਜਾਤਿ[3]–॥ ੬੦ ॥ ਚੌਪਈ ॥ ਇਉਂ ਮਨ ਗੁਨਿ ਕੇ ਬੈਨ ਅਲਾਏ। 'ਪ੍ਰਭੁ ਮਮ ਨੈਨ ਹੁਤੇ ਅਲਸਾਏ। ਭੂਲ ਕਹਨੋ ਮੈਂ ਆਧੀ ਰਾਤੀ। ਜਾਮ ਏਕ ਹੀ ਅਧਿ ਸੁਧ ਜਾਤੀ ॥੬੧॥ ਜਿਤਨੀ ਨਿਸਾ ਬਿਤਾਈ ਰਾਉਰ[4]। ਤਿਤਨੀ ਥਿਤੀ ਨ ਮੈਂ ਲਖਿ ਬਾਉਰ। ਅਬ ਜਿਤਨੀ ਰਾਖੀ ਸੋ ਰਹੀ।ਸਰਬ ਕਾਲ ਕੋ ਕਰਤਾ ਤੁਹੀ ॥੬੨॥ ਭਈ ਅਵੱਗਨਾ ਛਿਮਾ ਕਰੀਜੈ। ਅਉਗਣ-ਹਾਰ ਸਦਾ ਬਖਸ਼ੀਜੈ। ਮੰਦ ਮਤੀ ਮੈਂ ਪਿਖਨੋ ਨ ਨੀਕੇ। ਬੋਲਨੋ ਕੂਰ† ਤੁਮਾਰ ਨਜੀਕੇ' ॥ ੬੩ ॥ ਸੁਨਿਕੈ ਪਰਮ ਪ੍ਰਸੀਦੇ ਦਯਾਲਾ। ਲਖਨੋ–ਸਰਬ

[1]ਪਹਿਰ। [2]ਰਾਤ। [3]ਭਾਵ ਸੁੰਦਰਤਾ, ਉਹਨਾਂ ਦੇ ਕੇਹੜੇ ਬਚਨ ਵਿਚੋਂ ਕੇਹੜੀ ਸੁੰਦਰਤਾ ਨਿਕਲ ਪੈਂਦੀ ਹੈ (ਓਹ ਅਸੀਂ ਦਾਸ) ਸਮਝ ਨਹੀਂ ਸਕਦੇ। [4]ਆਪ ਨੇ। *ਪਾਃ–ਸੁਭਾਵ।

†ਸ੍ਰੀ ਲਹਿਣਾ ਜੀ ਨੇ ਇਸ ਵੇਲੇ ਭੀ ਝੂਠ ਨਹੀਂ ਬੋਲਿਆ, ਨਾ ਸੱਚ ਨੂੰ ਕੂੜ ਕਹਿਣ ਦੀ ਲੋੜ ਪਈ ਸੀ। ਅਸਲ ਸਾਖੀ ਜਿਵੇਂ ਬੀਤੀ ਮਹਿਮਾ ਪ੍ਰਕਾਸ਼ ਵਿਚ ਜੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਤੋਂ ਪੁਰਾਤਨ ਗ੍ਰੰਥ ਹੈ ਇਸ ਪ੍ਰਕਾਰ ਹੋਣੀ ਲਿਖੀ ਹੈ:–

ਸੋਰਠਾ ॥ ਦਿਵਸ ਏਕ ਪ੍ਰਭੁ ਦਿਆਲ ਨਿਸ ਸੋਨ ਕਰਿਓ ਆਨੰਦ ਜੁਤ ॥ ਭਈ ਅਰਧ ਰੈਨ ਜਬ ਕਾਲ ਜਰੋ ਦਿਆਲ ਪੂਛਨ ਕੀਆ ॥ ੧ ॥ ਚੌਪਈ ॥ ਬਾਬਾ ਜੀ ਪੂਛੀ ਬਿਰਤ ਬਿਨਾਨੀ ॥ ਹੇ ਬੁਢਾ ਨਿਸ ਕੇਤਿਕ ਬੀਤਾਨੀ ॥ ਬੁਢੇ ਸਮਝ ਮਨ ਬਾਤ ਬਖਾਨੀ ॥ ਪ੍ਰਭੁ ਅਰਧ ਰੈਨ ਊਪਰ ਬੀਤਾਨੀ ॥ ੨ ॥ ਪੁਨ ਭਗੀਰਥ ਸੋਂ ਪ੍ਰਭੁ ਕਹਾ ॥ ਤੁਮ ਬੂਝ ਕਹੋ ਨਿਸ ਕੇਤਿਕ ਰਹਾ ॥ ਕਹੀ ਭਗੀਰਥ ਬੂਝ ਸੁਜਾਨੀ ॥ ਅਰਧ ਰੈਨ ਬੀਤੀ ਪ੍ਰਭੁ ਗਿਆਨੀ ॥ ੩ ॥ ਪੁਨ ਸਾਧਾਰਨ ਸੋਂ ਪ੍ਰਭੁ ਕਹੀ ॥ ਕਹੋ ਮੀਤ ਨਿਸ ਕੇਤਿਕ ਰਹੀ ॥ ਕਹੀ ਸਮਝ ਸਾਧਾਰਨ ਆਧੀ ਰਾਤ ॥ ਬੀਤ ਗਈ ਪ੍ਰਭੁ ਸੋਂ ਕਹੀ ਬਾਤ ॥ ੪ ॥ ਸੁਨ ਬਚਨ ਬਿਸਾਲ ਬਾਬਾ ਜੀ ਹਸੇ ॥ ਪੁਨ ਪੂਛਾ ਸਾਹਿਬ ਹਰ ਰੰਗ ਰਸੇ ॥ ਤੁਮ ਤੋਂ ਪੜੇ ਗੁੜੇ ਕਛੂ ਨਾਹੀ ॥ ਰਾਤ ਕੀ ਬੂਝ ਕੈਸੇ ਤੁਮ ਆਹੀ ॥ ੫ ॥ ਦੋਹਰਾ ॥ ਸਭਹਨ ਬਾਤ ਬਿਚਾਰ ਕੇ ਕਰ ਜੋੜ ਕਰੀ ਅਰਦਾਸ ॥ ਹਮ ਖੇਤੀ ਰਾਖੇ ਨਿਸ ਜਗੋਂ ਦੇਖ ਤਾਰੇ ਭਇਓ ਅਭਿਆਸ ॥ ੬ ॥ ਚੌਪਈ ॥ ਪੁਨ ਬਾਬਾ ਲਹਨਾ ਜੀ ਸੋਂ ਬੋਲੇ ॥ ਅੰਮ੍ਰਿਤ ਬਚਨ ਪ੍ਰੇਮ ਰਸ ਘੋਲੇ ॥ ਹੈ ਪੁਰਖਾ ਨਿਸ ਕੇਤਿਕ ਗਈ ॥ ਬਾਕੀ ਕੇਤਿਕ ਹੈ ਅਬ ਰਹੀ ॥ ੭ ॥ ਕਰ ਜੋੜ ਲਹਨਾ ਜੀ ਬਿਨਤੀ ਕੀਨਾ ॥ ਤੁਮ ਸਭ ਕਿਛੁ ਜਾਨੋ ਦਿਆਲ ਪ੍ਰਬੀਨਾ ॥ ਰਾਤ ਦਿਵਸ ਤੁਮਰੋ ਹੈ ਕੀਆ ॥ ਤੁਮ ਬਿਨ ਅਵਰ ਨ ਜਾਨਤ ਬੀਆ ॥ ੮ ॥ ਲੱਗੀ ਲਗਨ ਮਨ ਚਰਨ ਸਰੋਜਨ ॥ ਨਿਸ ਦਿਨ ਸੋਂ ਕਛੁ ਨਹੀਂ ਪਰੋਜਨ ॥ ਚਾਤ੍ਰਿਕ ਬੂੰਦ ਕਿਰਖੀ ਕੋ ਮੋਹੁ। ਹਮਰੋ ਪ੍ਰਭੁ ਚਰਨ ਕਮਲ ਸੋਂ ਨੇਹੁ ॥ ੯ ॥ ਪ੍ਰਭੁ

[ਬਾਕੀ ਟੁਕ ਏਥੇ ਅਗਲੇ ਪੰਨੇ ਦੇ ਹੇਠਾਂ]

ਤੈ ਦਾਸ ਬਿਸਾਲਾ। ਤਾਉ ਕਸੌਟੀ ਉਤਰਜੋ ਪੂਰਾ। ਬਾਰਹਿਬੰਨੀ[1] ਭਯੋ ਸੁ ਰੂਰਾ॥ ੬੪ ॥ ਪਰਖਜੋ ਸੇਵਕ ਸਭਿਹੀ ਭਾਂਤੀ। ਕਮਤੀ ਰਹੀ* ਨ ਜਾਨੀ ਜਾਤੀ। ਉਚਿਤ ਖ਼ਜ਼ਾਨੇ ਪਾਵਨ-ਦੇਖਾ। ਕਰੀ ਕ੍ਰਿਪਾ ਪਰਸੀਦ ਬਿਸ਼ੇਖਾ॥੬੫॥ ਤਖਤ ਦੇਨ ਕੀ ਮਨ ਬਿਧਿ ਆਨੀ।-ਪਲਟੋਂ ਬੇਖ[2]-ਭਲੇ ਉਰ ਠਾਨੀ। ਸੁਖ ਸਾਗਰ ਪੂਰਨ ਅਬਿਨਾਸ਼ੀ। ਜੋ ਕਾਟਤਿ ਸੇਵਕ ਜਮ ਫਾਸੀ॥੬੬॥ਸ੍ਰੈਯਾ॥ਰੂਪ ਨ,ਰੇਖ ਨ,ਰੰਗ ਨ,ਰਾਗ ਨ, ਰੋਗ,ਨ ਸੋਗ ਅਕਾਲ ਸਦਾਏ।ਪੂਰਨ ਸ਼੍ਰੀਪਰਮੇਸ਼ੁਰ ਜੋ ਪੁਰਸ਼ੋਤਮ ਪਾਰ ਨਹੀਂ ਕਿਹ[3]ਪਾਏ। ਪਾਤ[4] ਨ,ਜਾਤ ਨ,ਮਾਤ ਨ,ਭਾਤ ਨ,ਕ੍ਰਾਤ ਨ,ਬੇਦ ਅਨੰਤ ਅਲਾਏ।ਸੋਕਰਤਾਰ ਧਰਾ[5] ਅਵਤਾਰ ਧਰਾ ਪਹਿ[6] ਨਾਨਕ ਰੂਪ ਸੁਹਾਏ ॥੬੭॥ ਜੰਗਮ ਔ ਜੜ ਜਾਹਿ ਰਚੇ,ਨਰ ਨਾਰਿਨ ਕੇ ਜਿਹ ਚਿੰਨ ਬਨਾਏ। ਜੋਤਿ ਸਰੂਪ ਅਨੂਪਮ ਰੂਪਹੈ, ਭੂਪਨ ਭੂਪ ਜੁ ਰਾਵਨ ਰਾਏ[7]। ਆਦਿ[8], ਅਨਾਦਿ[9], ਅਗਾਧਿ[10] ਅਬਾਧ[11], ਅਰਾਧਤਿ[12] ਸਾਧ ਸਦਾ ਚਿਤਲਾਏ[13]। ਸੋ ਗੁਰ ਨਾਨਕ ਠਾਂਨਿ ਲਈ ਮਨ-ਅੰਗਦ ਦੇਹਿ ਮੈਂ ਜਾਉਂ ਸਮਾਏ-॥੬੮॥ਸ਼੍ਰੀ ਪਰਮਾਤਮ ਥਜਾ-ਪਕ, ਥਾਪਕ[14], ਖਾਪਕ[15] ਹੈ,ਭਵ ਤਾਪ ਮਿਟਾਏ। ਪਾਪ ਕਲਾਪ[16] ਨਸੈਂ ਜਿਹ ਜਾਪ ਤੇ,ਆਪ ਹੀ ਆਪ ਅਮਾਪ[17] ਰਹਾਏ। ਸ਼੍ਰੀ ਜਗ ਕਾਰਨ, ਦੰਭ ਬਿਦਾਰਨ[18], ਦਾਸ ਉਧਾਰਨ ਜਾਂ ਬਿਰਦਾਏ[19]। ਸੋ ਗੁਰ ਨਾਨਕ ਜ਼ੀਅ ਠਟੀ-ਲਹਿਣੇ ਤਨ ਬੀਚ ਬਿਰਾਜਹੁ ਜਾਏ-॥੬੯॥ ਦੋਹਰਾ॥ ਕਰਿ ਸ਼ਨਾਨ ਔਰਾਵਤੀ[20] ਗਮਨੇ ਉਠਿ ਭੁਨਸਾਰ। ਸੇਵਾ ਹਿਤ ਲਹਿਨਾ ਚਲਜੋ ਜਾਂਕੋ

[1]ਬਾਰਾਂ ਅੱਗਾਂ ਦਾ ਤਾਉ ਸਹਿ ਚੁਕਾ ਸੋਨਾ, ਭਾਵ ਸ਼ੁਧ। [2]ਜਾਮਾਂ ਪਲਟਾਂ। [3]ਕਿਸੇ ਨੇ। [4]ਪੰਗਤੀ, ਸ਼੍ਰੇਣੀ। [5]ਧਰਿਆ। [6]ਧਰਤੀ ਉਤੇ। [7]ਰਾਜਿਆਂ ਦੇ ਰਾਜੇ। [8]ਮੁੱਢਲਾ। [9]ਜਿਸ ਦਾ ਆਦਿ ਨਹੀਂ। [10]ਡੂੰਘਾ, ਅਥਾਹ। [11]ਪੀੜਾ ਰਹਿਤ, ਨਿਰਵਿਘਨ, ਅਪਾਰ। [12]ਸਿਮਰਦੇ ਹਨ। [13](ਜਿਸ ਨੂੰ) ਸੰਤ ਸਦਾ ਚਿਤ ਲਾਕੇ। [14]ਥਾਪਣ ਵਾਲਾ। [15]ਖੋ ਕਰਤਾ। [16]ਸਮੂਹ। [17]ਮਾਪ ਰਹਿਤ। [18]ਜਗਤ (ਦਾ) ਮੂਲ ਤੇ ਦੰਭ ਨਾਸ਼ ਕਰਤਾ। [19]ਜਿਸ ਦਾ ਬਿਰਦ ਹੈ। [20]ਇਸ਼ਨਾਨ ਕਰਨ ਨੂੰ ਰਾਵੀ ਵਿਚ। *ਪਾ:-ਗਹੀ। ਗਠੀ।

[ਪਿਛਲੇ ਪੰਨੇ ਦੀ ਬਾਕੀ ਟੂਕ]

ਅੰਤਰਜਾਮੀ ਜਾਨੀ ਜਾਨ ॥ ਸਰਧਾ ਰਾਖਨ ਪਰਮ ਸੁਜਾਨ ॥ ਰਾਤ ਦਿਵਸ ਜਾਕਤ ਹਮ ਨਾਹੀ ॥ ੧੦ ॥ ਦੋਹਰਾ ॥ ਸੁਨਤ ਬਚਨ ਬਾਬਾ ਬਿਗਸਾਨੇ ਬੂਝਾ ਪਰਮ ਸਨੇਹ ॥ ਪ੍ਰੇਮ ਬਾਰੀ ਬੋਈ ਇਨੈ ਸਿੰਚਤ ਸਦ ਜਲ ਨੇਹ ॥ ੧੧ ॥ [ਸਾਖੀ ੫੬।

ਇਸ ਤੋਂ ਸਫੁਟ ਹੈ ਕਿ ਬਾਕੀ ਸਿਖ ਗੋਣਤੀ ਦੇ ਘਰ ਹਨ। ਸ਼੍ਰੀ ਲਹਿਣਾ ਜੀ ਗੋਣਤੀ ਤੋਂ ਪਾਰ ਦੇਸ਼ ਕਾਲ ਤੋਂ ਦੂਰ, ਕਿਸੇ ਵਿਸਮਾਦ ਦੇ ਘਰ ਵਸਦੇ ਹੋਏ ਬੋਲੇ ਹਨ, ਜਿਥੇ ਗੁਰੂ ਜੀ ਉਨ੍ਹਾਂ ਨੂੰ ਕਾਲ ਦੇ ਵੀ ਕਰਤਾ ਦਿੱਸ ਰਹੇ ਹਨ।

ਚਰਨ ਅਧਾਰ[1] ॥ ੭੦ ॥ ਚੌਪਈ ॥ ਜਾਇ ਤੀਰ ਪਰ ਬਸਤ੍ਰ ਉਤਾਰੇ। ਸ਼੍ਰੀ ਗੁਰ ਪ੍ਰਵਿਸ਼ੇ ਨੀਰ ਮਝਾਰੇ। ਕਰਿ ਸ਼ਨਾਨ ਮਧ ਠਾਂਢੇ ਰਹੇ। ਜਿਨ ਬਹੁ ਦਾਸਨ ਕੇ ਦੁਖ ਦਹੇ ॥੭੧॥ਤਿਹ ਛਿਨ ਲਹਿਣੇ ਕੀਨ ਸ਼ਨਾਨਾ। ਬੈਠਨ ਤਟ ਪਰ ਲਾਇ ਧਿਆਨਾ। ਦਸਵੇਂ ਦ੍ਵਾਰੇ ਸ੍ਵਾਸ ਟਿਕਾਯੋ। ਪ੍ਰੇਮ ਨਿਮਗਨ ਧ੍ਯਾਨ ਰਸ ਆਯੋ ॥ ੭੨ ॥ ਸੋ ਸਰੂਪ ਸ਼੍ਰੀ ਨਾਨਕ ਸੁੰਦਰ। ਸੋ ਠਹਿਰਇ ਰਿਦੇ ਕੇ ਅੰਦਰ। ਭਯੋ ਬਿਦੇਹਿ ਦੇਹਿਸੁਧ[2] ਨਾਂਹੀ। ਸੁਖ ਅਮੋਲ ਪਾਇਓ ਉਰ ਮਾਂਹੀ ॥੭੩॥ ਨਿਸ਼ਚਲ ਬੈਠਨੋ ਧ੍ਯਾਨ ਨਿਮਗਨਾ। ਗੁਰ ਸਰੂਪ ਕੀ ਇਕ ਲਿਵ ਲਗਨਾ। ਸ਼੍ਰੀ ਗੁਰ ਬੰਧੇ ਪ੍ਰੇਮ ਕੀ ਡੋਰੀ। ਨਿਜ ਤਪ ਕਰਨ ਦੀਨ ਤਬ ਛੋਰੀ ॥੭੪॥ਤਟ ਪਰ ਆਇ ਦਾਸ ਕੋ ਹੇਰਾ। ਜਿੰਹ ਸੁਧ ਨਹਿੰ ਤਨ ਕੀ ਤਿਸ ਬੇਰਾ। ਵਹਿਰ ਰੂਪ ਨਹਿੰ ਪਿਖੇ ਅਨੂਪਾ[3]। ਅੰਤਰ ਧ੍ਯਾਨ ਰੂਪ ਅਨੁਰੂਪਾ[4] ॥ ੭੫ ॥ [5]ਤਿਹਛਿਨ ਰੂਪ ਧ੍ਯਾਨ ਮਹਿੰ ਜੋਊ। ਲਹਿਣੇ ਤੇ ਛਿਪਾਇ ਲਿਯ ਸੋਊ। ਤਬਿ ਸੰਕ੍ਰਮ[6]ਹੁਇ ਖੁਲੇ ਬਿਲੋਚਨ। ਦੇਖੇ ਆਗੇ ਸੋਚ ਬਿਮੋਚਨ॥੭੬॥ ਹਾਥ ਬੰਦਿ ਕੈ ਕੀਨ ਪ੍ਰਣਾਮਾ। ਲੇ ਨਿਜ ਸੰਗ ਚਲੇ ਸੁਖਧਾਮਾ। ਧਰਮਸਾਲ ਮਹਿੰ ਆਨਿ ਬਿਰਾਜੇ। ਜੋ ਸਿੱਖਨ ਕੇ ਸਭਿ ਸੁਖ ਛਾਜੇ[7]*॥੭੭॥ਲਹਿਣੇ ਕੋ ਬਿਠਾਇ ਤਿਹ ਕਾਲਾ। ਸੰਗਤਿ ਸਰਬ ਬੁਲਾਇ ਬਿਸਾਲਾ। ਦੋਨੋ ਸੁਤ ਕੋ ਨਿਕਟਿ ਹਕਾਰਾ। ਆਇ ਤਬੈ ਧ੍ਰਮਸਾਲ ਮਝਾਰਾ ॥੭੮॥ਲਹਿਣੇ ਕੋ ਕਰੁਣਾ ਯੁਤ ਹੇਰਾ। ਲਿਯ ਪੰਚ ਪੈਸੇ ਇਕ ਨਲਿਯੇਰਾ। ਕੀਨ ਪ੍ਰਦੱਛਨ ਤੀਨ ਚੁਫੇਰੇ। ਕਰ ਤੇ ਧਰਿਕੈ ਭੇਟ ਅਗੇਰੇ ॥ ੭੯ ॥ ਹਾਥ ਜੋਰਿ ਕੈ ਸੀਸ ਨਿਵਾਯੋ। ਲਹਿਣਾ ਪਿਖਿ ਡਰਿਓ ਬਿਸਮਾਯੋ†। ਉਰ ਬਿਚਾਰਿ ਬਿੱਪ੍ਰੀਤ ਮਹਾਨਾ। ਤਿਹ ਛਿਨ ਇਹ ਬਿਧਿ ਬਚਨ ਬਖਾਨਾ ॥੮੦॥ [8]ਤੁਮ ਕਰਤਾਰ ਸਰਬ ਸਿਰਤਾਜਾ। ਪਰਮ ਪ੍ਰਮੇਸ਼ੁਰ ਸ੍ਰੀ ਮਹਾਰਾਜਾ‡। ਜਿਸ ਤਨ ਕੋ ਤੁਮ ਨੈ ਸਿਰ ਨਯਾਯੋ। ਉਚਿਤ ਬਡੋ ਦੁਖ, ਮੈਂ ਲਖਿ

[1]ਜਿਸ (ਲਹਿਣੇ ਨੂੰ ਕੇਵਲ ਸ਼੍ਰੀ ਗੁਰ ਨਾਨਕ ਦੇਵ ਜੀ ਦੇ) ਚਰਨਾਂ ਦਾ ਹੀ ਆਸਰਾ ਹੈ। [2]ਦੇਹ ਦੀ ਹੋਸ਼। [3](ਭਾਵ ਸ੍ਰੀ ਪਾਵਨ ਲਹਿਣਾ ਜੀ) ਬਾਹਰ ਦਾ ਸੁਹਣਾ ਰੂਪ ਨਹੀਂ ਦੇਖ ਰਹੇ। [4]ਅੰਤਰ (ਮੁਖੀ ਹੋਏ) ਧਿਆਨ ਦੇ ਰੂਪ ਦੇ ਅਨਕੂਲ ਹੋ ਰਹੇ ਹਨ ਭਾਵ ਉਸ ਵਿਚ ਮਗਨ ਹਨ। [5](ਗੁਰੂ ਨਾਨਕ ਦੇਵ ਜੀ ਨੇ)। [6]ਛੇਤੀ (ਅ) ਡਰ, (ਏ) ਸਤਿਕਾਰ, (ਸ) ਅਕੁਲਾ ਕੇ [ਸੰਸਃ, ਸੰਕ੍ਰਮ]। [7]ਸੁਖਾਂ ਨਾਲ ਸੁਸ਼ੋਭਤ ਕਰਦੇ ਹਨ।

*ਪਾਃ—ਸ੍ਰਾਜੇ। †ਪਾਃ—ਪਿਖਤ ਰਹਯੋ ਬਿਸਮਾਯੋ।

‡ਪਾਃ—ਪਰਮੇਸ਼ਰ ਹੋ ਗਰੀਬ ਨਿਵਾਜ਼ਾ।

ਪਾਯੋ' ॥੯੧॥ ਦੋਹਰਾ॥ ਸੁਨਿ ਕੈ ਸ਼੍ਰੀਗੁਰ ਤਬ ਕਹਜੋ ਕ੍ਰਿਪਾ ਰਸੀਲੇ ਨੈਨ। 'ਪੁਰਖਾ ! ਬਸ ਤੁਸ਼ਨਿ ਕਰਹੁ, ਬਹੁਰ ਨ ਬੋਲਹੁ ਬੈਨ ॥੯੨॥ ਚੌਪਈ ॥ ਜੋ ਉਚਰਹੁ ਸੋ ਹੋਵੈ ਸਾਚੀ।ਪੁਨ ਅਸ ਕਰਹੁ ਨ ਗਿਰਾ ਉਬਾਚੀ।ਆਇਸੁਮੰਨਹੁ ਅਸ ਮਤ ਮੇਰੋ।ਭਾ ਸਭਿ ਕੋ ਗੁਰ ਹੈ ਜਗ ਚੇਰੋ ॥੯੩॥ ਅੰਗਦ ਨਾਮ ਆਜ ਤੇ ਹੋਹੀ। ਨਿਜ ਅੰਗਨ ਤੇ ਕੀਨੋ ਤੋਹੀ। ਸਿਮਰਨ ਸੱਤਿਨਾਮ ਪ੍ਰਗਟਾਵੋ। ਜਹਿੰ ਤਹਿੰ ਸਿੱਖੀ ਰੀਤਿ ਚਲਾਵੋ'॥੯੪॥ ਅਸ ਕਹਿ ਪ੍ਰਭੁ ਦ੍ਵੈ* ਰੂਪ ਸੁਹਾਯੋ । ਜਨੁ ਸ੍ਰੀ ਰੰਗ ਤਰੰਗ ਉਠਾਯੋ । ਨੀਕੋ ਦਿਪਜੋ ਪ੍ਰਕਾਸ਼ ਬਿਸਾਲਾ। ਜਿਉਂ ਮਸਾਲ ਤੇ ਜਰੋ ਮਸਾਲਾ॥੯੫॥ ਜਗ ਮਹਿੰ ਉਲਟੀ ਰੰਗ ਵਹਾਈ । ਸਿਖ ਕੋ ਕਰਿ ਗੁਰ ਦੀ ਗੁਰਿਆਈ।ਇਸ ਪ੍ਰਕਾਰ ਤਿਹ ਤਖਤ ਬਿਠਾਯੋ। ਬਹੁਰੋ ਸਭਿ ਸੋਂ ਬਚਨ ਅਲਾਯੋ ॥੯੬॥ 'ਜੋ ਕੋ ਹੈ ਮੇਰੋ ਅਨੁਸਾਰੀ। ਨਮੋ ਕਰਹਿ ਪਦ ਪਰ ਸਿਰ ਧਾਰੀ[1] । ਮਮ ਸਰੂਪ ਕੋ ਜੈਸਾ ਜਾਨੈਂ । ਤਿਸੀ ਪ੍ਰਕਾਰ ਇਸੈ ਮਨ ਮਾਨੈਂ'॥੯੭॥ਸੁਨਿ ਰਜਾਇ ਸਤਿਗੁਰ ਕੀ ਤਬਿਹੀ।ਬੁੱਢੇ ਤੇ ਆਦਿਕ ਸਿੱਖ ਸਭਿਹੀ।ਰੁਖਬਿਲੋਕਿ ਕੈ ਦੇਖਨਿਕੰਦਨ।ਉਠਿ ਤਤਕਾਲਕੀਨਿ ਸਭਿ ਬੰਦਨ ॥੯੮॥ ਜੁਗਲ ਆਤਮਜ[2] ਉਠੇ ਨ ਕੋਈ । ਬੈਠੇ ਰਹੇ ਮਾਨ ਭਰਿ ਸੋਈ। ਸ੍ਰੀ ਗੁਰ ਤਿਨ ਕੋ ਗਿਰਾ ਅਲਾਈ। 'ਤੁਮ ਭੀ ਉਠਿ ਬੰਦੋ ਸਿਰ ਨਮਾਈ[3]' ॥ ੯੯॥ ਕਹਤਿ ਭਏ 'ਇਹ ਦਾਸ ਤਿਹਾਰਾ । ਹਮ ਸੁਤ ਊਰਧ ਪਦ ਅਧਿਕਾਰਾ[4] । ਕੈਸੇ ਬਨੈ ਬੰਦਨਾ ਕਰਨੀ । ਹਮ ਤੇ ਕਰੀ ਨ ਜਾਇ ਅਕਰਨੀ[5]'॥੧੦੦॥ਇਹ ਕਹਿ ਅਪਨੇ ਸਦਨ ਸਿਧਾਰੇ।ਪਿਤ ਕਰਤਬ ਕੁਛ ਰਿਦੇ ਨ ਧਾਰੇ । ਮਹਿਮਾ ਲਖਿ ਕੈ ਕਹਜੋ ਨ ਮਾਨਜੋ । ਤਿਹਛਿਨ ਸ੍ਰੀ ਗੁਰੁ ਕਛੁ ਨ ਬਖਾਨਜੋ ॥ ੧੦੧॥ ਬੈਠਿ ਕਹੇ ਅੰਗਦ ਸੰਗ ਬਚਨਾ । ਪਰ ਉਪਕਾਰ ਜਿਨਹਿੰ ਮਨ ਰਚਨਾ । 'ਅਬ ਤੁਮ ਜਗਤ ਉਧਾਰਨ ਕਾਰਨ। ਮੁਲਮੰਤ੍ਰ ਸ਼ੁਭ ਕਰਹੁ ਸੁਧਾਰਨ ॥ ੧੦੨॥ ਮਮ ਬਾਨੀ ਗੁਨਖਾਨੀ[6] ਦੇਖਾ ! । ਲੀਜੈ ਬੀਨੈ ਬੀਨ ਵਿਸ਼ੇਖਾ।ਹਮਹਿੰ ਸੁਨਾਵਤਿ ਜਾਉ ਉਚਾਰਾਬੰਧ ਮ੍ਰਿਜਾਦ ਕਰਹੁ ਉਪਕਾਰਾ ॥੧੦੩ ॥ ਹਮ ਤੇ ਜੋ ਜਨਮੈਂ ਪਸ਼ਚਾਤਾ । ਤਿਨ ਸਭਿ ਕੋ ਹੋਵੈ,ਗਤਿ ਦਾਤਾ†।ਜਿਉਂ ਜਹਾਜਚੜ ਸਾਗਰ ਤਰਿਹੀਂ।ਤਿਉਂ ਤਿਹ ਪਢਿ ਸੰਸਾਰ ਉਧਰਿਹੀਂ'॥੧੦੪॥ ਸੁਨਿ ਸ੍ਰੀ ਅੰਗਦ ਬੰਦਨ ਠਾਨੀ । ਬੀਨ ਬੀਨ

[1]ਸਿਰ ਰੱਖਕੇ (ਗੁਰੂ ਅੰਗਦ ਜੀ ਦੇ) ਚਰਨਾਂ ਤੇ । [2]ਦੋਵੇਂ ਪੁੱਤ੍ਰ । [3]ਸਿਰ ਨਿਵਾਕੇ । [4]ਉੱਚੇ ਪਦ ਦੇ ਹੱਕਦਾਰ ਹਾਂ । [5]ਜੋ ਕਰਨੇ ਜੋਗ ਨਹੀਂ । [6]ਹੇ ਗੁਨਖਾਣ ।

*ਪਾ:—ਤਹਿੰ । †ਪਾ:—ਗਤਿ ਹੋਵੈ, ਤਾਤਾ ।

ਨੀਕੇ ਗੁਰਬਾਨੀ। ਆਨਿ ਸੁਨਾਵਨ ਕੀਨਿ ਸੁਹਾਨੀ। ਤਬਿ 'ਜਪੁ*'ਨਾਮ ਧਰਨੋ ਗੁਨਖਾਨੀ ॥ ੬੫ ॥ ਸ਼੍ਰੀ ਮੁਖ ਤੇ ਮਹਿਮਾ ਪੁਨ ਭਾਖੀ। 'ਜੋ ਨਰ ਹੈ ਸਿੱਖੀ ਅਭਿਲਾਖੀ'। ਨਿਸ ਮਹਿ ਉਠੇ ਸਿ ਕਰਹਿ ਸ਼ਨਾਨਾ।–ਜਪੁ–ਪੜ੍ਹਹੈ ਇਕ ਚਿਤ ਸਵਧਾਨਾ॥੬੬॥ਅਰਥ ਬਿਚਾਰਿ ਕਰਹਿ ਉਰ ਮਾਂਹੀ। ਮੁਕਤਿ ਹੋਇ ਸੋ ਸੰਸੇ ਨਾਂਹੀ। ਜਪੁਜੀ ਸੇਵਨ ਪ੍ਰੀਤਿ ਸੁ ਜਾਂਹੀ[2]। ਮਮ ਸਮੀਪ ਪ੍ਰਾਪਤਿ ਹੁਇ ਤਾਂਹੀ[3] ॥੬੭॥ ਧਰਹਿ ਕਾਮਨਾ ਪਢਿ ਹੈ ਇਕ ਮਨ। ਹੋਹਿ ਸਪੂਰਨ ਤਿਹ ਕੀ ਤਤਛਿਨ। ਜੰਤ੍ਰ ਮੰਤ੍ਰ ਪੁਨ ਤੰਤ੍ਰ ਮਹਾਨਾ। ਭੂਤ ਜਿ ਪ੍ਰੇਤ ਦੈਤ ਬਲਵਾਨਾ॥੬੮॥ਤਿਹ ਸਮੀਪ ਨਹਿੰ ਆਵੈ ਕੋਈ।ਪਠਨ[4] ਪ੍ਰੀਤਿ ਨਿਤ ਨਰ ਜਿਹ ਹੋਈ। ਮਾਨੁਖ ਦੇਹਿ ਜੀਵ ਜਿਨ ਪਾਈ।–ਜਪੁ–ਬਿਹੀਨ ਹੈ ਬਾਦ ਗਵਾਈ[5] ॥ ੬੯ ॥ [6]ਸਿੱਖਨ ਯੋਗ ਮੰਤ੍ਰ ਗੁਰ ਕੇਰਾ। ਇਤ ਉਤ ਨਿਤ ਸੁਖ ਦੇਤਿ ਘਨੇਰਾ।ਹੋਇ ਸਿੱਖ–ਜਪੁ–ਕੰਠ ਨ ਕੀਨੋ। ਨਾਉਂ ਧਰੀਕ ਬੇਖ ਧਰਿ ਲੀਨੋ॥੭੦੦॥ ਇਸਤੇ ਔਰ ਨ ਕੋ ਬਿਧਿ ਊਚੀ।ਜਪੁ ਸੇਵਨ ਇਕ ਮਨ ਹੁਇ ਸੂਚੀ। ਕਾਮਧੇਨੁ, ਚਿੰਤਾਮਨਿ, ਸੁਰਤਰੁ[7]†। ਕਰਿ ਨਹਿੰ ਸਕੈ

[1]ਚਾਹ ਵਾਲਾ। [2]ਜਿਸਨੂੰ ਪ੍ਰੀਤ (ਹੋਵੇਗੀ) ਜਪੁਜੀ ਸੇਵਨ ਦੀ। [3]ਉਹ। [4]ਪੜ੍ਹਨ ਦੀ। [5]ਵਿਅਰਥ ਗੁਆਈ। [6]ਇੱਥੋਂ ਅੱਗੇ ਕਵਿ ਜੀ ਆਪ ਮਹਿਮਾ ਕਹਿੰਦੇ ਹਨ। [7]ਕਲਪ ਬ੍ਰਿੱਛ।

*ਜਪੁ ਸਾਹਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਹੈ, ਪਰ ਇਥੋਂ ਜਾਪਦਾ ਹੈ ਕਿ ਸਾਰੀਆਂ ਪਉੜੀਆਂ ਇਕ ਸਮੇਂ ਦੀਆਂ ਉਚਾਰਿਤ ਨਹੀਂ, ਇਸ ਵੇਲੇ ਸਾਰੀਆਂ ਨੂੰ ਸੰਕਲਤ ਕੀਤਾ ਹੈ। ਪਿੱਛੇ ਆਏ ਜਪੁਜੀ ਸੰਬੰਧੀ ਪ੍ਰਸੰਗਾਂ ਤੋਂ ਪਤਾ ਲਗਦਾ ਹੈ ਕਿ ਤਰਤੀਬ ਬੀ ਇਸ ਦੀ ਕੁਛ ਪਹਿਲਾਂ ਦਿੱਤੀ ਹੋਈ ਹੈਸੀ, ਇਸ ਵੇਲੇ ਉਸ ਨੂੰ ਮੁਕੰਮਲ ਕੀਤਾ ਹੈ ਅਰ ਇਕ ਸ਼ਲੋਕ ਇਸ ਦੇ ਅਖੀਰ ਪਰ ਗੁਰੂ ਅੰਗਦ ਦੇਵ ਜੀ ਦਾ ਰਖਿਆ ਜਾਪਦਾ ਹੈ। 'ਪਵਣੁ ਗੁਰੂ ਪਾਣੀ ਪਿਤਾ' ਵਾਲਾ ਸਲੋਕ ਦੂਸਰੀ ਪਾਤਸ਼ਾਹੀ ਦਾ ਹੈ। ਮਾਝ ਦੀ ਵਾਰ ਵਿਚ ਇਹ ਸ਼ਲੋਕ ਸਪਸ਼ਟ 'ਸਲੋਕ ਮਹਲਾ ੨' ਕਰਕੇ ਆਇਆ ਹੈ, ਓਥੋਂ ਤੇ ਇਥੋਂ ਦੇ ਪਾਠ ਦਾ ਫਰਕ ਕੇਵਲ ਇਹ ਹੈ ਕਿ 'ਕੋਤੀ ਛੁਟੀ ਨਾਲਿ' ਦੇ ਪਹਿਲਾਂ ਓਥੇ 'ਹੋਰ' ਦਾ ਲਫਜ਼ ਵਧ ਹੈ ਅਤੇ ਇਥੇ ਪਾਠ 'ਦਿਵਸ' ਹੈ ਤੇ ਓਥੇ 'ਦਿਨਸ' ਹੈ। ਤੇ 'ਪਵਣੁ' ਦੀ ਥਾਂ 'ਪਉਣੁ', 'ਵਾਰੇ' ਦੀ ਥਾਂ 'ਵਾਰੇ' ਹੈ। ਇਹ ਫਰਕ ਉਸੇ ਤਰ੍ਹਾਂ ਦੇ ਹਨ ਜਿਸ ਤਰ੍ਹਾਂ ਦੇ ਜਪੁਜੀ ਸਾਹਿਬ ਦੇ ਸੋਦਰ ਰਹਿਰਾਸ ਦੇ ਸੋਦਰ ਤੇ ਆਸਾ ਰਾਗ ਵਿਚ ਆਏ ਸੋਦਰ, ਵਿਚ ਹਨ। ਕਈ ਗਜਾਨੀ ਇਹ ਬੀ ਦੱਸਦੇ ਹਨ ਕਿ ਜਪੁਜੀ ਵਾਲਾ ਸਲੋਕ ਮਾਃ ੧ ਦਾ ਹੈ ਤੇ ਮਾਝ ਦੀ ਵਾਰ ਵਾਲਾ ਸ਼ਲੋਕ ਦੂਸਰੀ ਪਾਤਸ਼ਾਹੀ ਦਾ ਉਚਾਰਿਤ ਹੈ। ਪਰ ਆਪਣੀ ਬਾਣੀ ਦੇ ਅਖੀਰ ਗੁਰੂ ਅੰਗਦ ਦੇਵ ਜੀ ਦਾ ਸਲੋਕ ਰਖਵਾਣਾ ਅਮਲੀ ਤੌਰ ਤੇ ਉਹਨਾਂ ਨੂੰ ਆਪਣੇ ਤੁੱਲ ਗੁਰਤਾ ਦੀ ਪਦਵੀ ਦੇਣ ਦਾ ਲਖਾਯਕ ਹੈ।

†ਪਾਃ–ਸੁਰਸਰਿ–ਰੀਗਾ।

ਆਧਤਿਲ ਸਮਸਰ[1] ॥੧੦੧॥ ਦੋਹਰਾ ॥ ਮਹਿਮਾ ਬਰਨੀ ਅਲਪ ਮੈਂ ਕਹਿ ਨ ਜਾਇ ਮਤਿ ਮੰਦ। ਊਚ ਅਗਾਧ ਅਕੱਥ ਹੈ ਜੋ ਜਪੁਜੀ ਸੁਖਕੰਦ॥੧੦੨॥ ਚੌਪਈ ॥ ਮਨ ਮੂਰਖ ਨਿਤ ਪ੍ਰਤਿ-ਜਪੁ-ਸੇਵ। ਜਿਹ ਕੋ ਚਾਹੈਂ ਮੁਨਿ ਜਨ ਦੇਵ।-ਕਿਤ ਬਿਧਿ ਹੋਵਹਿ ਮਾਨੁਖ ਦੇਹੀ। ਸ਼੍ਰੀ ਨਾਨਕ ਸਿੱਖੀ ਮਗ ਲੇਹੀਂ । ੧੦੩ ॥ ਜਪੁਜੀ ਸੇਵ ਕਟਹਿ ਜਮਫਾਸੀ । ਬਹੁਰ ਮਿਲਹਿ ਪਦਵੀ ਅਬਿ-ਨਾਸ਼ੀ*-।ਅਸ ਸੰਜੋਗ ਚਹਿਤ ਹੈਸੋਈ।ਤੁਮ[2]ਕਉ ਤਉ ਸਭਿ ਪ੍ਰਾਪਤਿਹੋਈ। ੧੦੪ਬਾਰਬਾਰ ਕਹਾ ਕਹੌਂ ਬਨਾਈ।ਹੈ ਅਬ ਅੰਤ ਸਮਾਂ ਦੁਖਦਾਈ। ਤਿਹ-ਛਿਨ ਪਛੁਤਾਵਹਿਂ ਮਲਿ ਹਾਥਾ।-ਹਮ ਕਿਉਂ ਖੋਯੋ ਜਨਮ ਅਕਾਥਾ-॥ ੧੦੫॥ ਨਰ ਤਨ ਦੁਰਲਭ ਇਕ ਇਹ ਪਾਯੋ। ਪੁਨ ਸਤਿਗੁਰ ਸਿਖ ਬੇਖ ਬਨਾਯੋ।ਤੀਜੋ ਕਲਜੁਗ ਕੋ ਹੈ ਕਾਲਾ । ਥੋਰੀ ਸੇਵਾ ਮਹਿਂ ਹੁਇ ਦਯਾਲਾ॥ ੧੦੬॥ ਐਸ ਸਮੈ ਤੇ ਜੋ ਚੁਕ[3]ਜਾਈ।ਚੜਿ ਕਰਿ ਮੇਰੁ[4]ਰਸਾਤਲ[5] ਪਾਈ । ਜਪੁਜੀ ਕੈਠ ਨਿਤਾਪ੍ਰਤਿ ਰਟੈ। ਜਨਮ ਜਨਮ ਕੋ ਕਲਮਲ ਕਟੈ ॥ ੧੦੭॥ਸਨੈ ਸਨੈ ਮਨ ਨਿਰਮਲ ਹੋਇ। ਗਤਿ ਪਾਵਹਿ ਭਵ ਬੰਧਨ ਖੋਇ। ਸ਼ਬਦ ਅੱਭਯਾਸ ਕਿਯੋ ਨਰ ਜਾਂਹੀ। ਰਹਯੋ ਨ ਕਰਨੋ ਕ੍ਰਿਤ ਕਛੁ ਤਾਂਹੀ†। ॥ ੧੦੮ ॥ ਇਤ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਸ਼੍ਰੀ ਅੰਗਦ ਜੀ ਕੋ ਤਖਤ ਦੇਨ ਪ੍ਰਸੰਗ' ਬਰਨਨੰ ਨਾਮ ਬਵੰਜਵੋਂ ਅਧਯਾਯ ॥ ੫੨ ॥

੫੩. [ਸਾਰਦਾ ਮੰਗਲ, ਸਿੱਖਨ ਪ੍ਰਤਿ ਉਪਦੇਸ਼]

ਦੋਹਰਾ—ਸ਼੍ਰੀ ਸਰਸ੍ਵਤੀ ਸਿਮਰਨੋ ਤੀਛਨ ਮਹਾਂ ਕੁਠਾਰ ।
ਬਿਘਨ ਬ੍ਰਿੱਛ ਕੇ ਬਿਪਨ‡ ਕੋ ਕਰਤਿ ਸੰਘਾਰ ਸੁਧਾਰਿ ॥੧॥

{ ਕੁਠਾਰ=ਕੁਹਾੜਾ। ਬਿਪਨ=ਜੰਗਲ [ਸੰਸ:, ਵਿਪਿਨ]। }
{ ਸੰਘਾਰ=ਮਾਰ ਦੇਣਾ, ਨਾਸ਼ ਕਰਨਾ। }

---

[1](ਜਪੁਜੀ ਦੀ) ਬਰੋਬਰੀ ਅੱਧਾ ਤਿਲ ਮਾਤ੍ਰ ਨਹੀਂ ਕਰ ਸਕਦੇ। [2]ਕਵਿ ਜੀ ਆਪਣੇ ਆਪਨੂੰ ਆਖਦੇ ਜਾਪਦੇ ਹਨ। [3]ਭੁੱਲ। [4]ਸੁਮੇਰ ਤੇ ਚੜ੍ਹਕੇ।-[5]ਪਤਾਲ।

*ਭਾਵ ਮੁਨੀ ਜਨ ਤੇ ਦੇਵਤੇ ਇਹ ਚਾਹੁੰਦੇ ਹਨ ਕਿ ਕਿਸੇਤਰ੍ਹਾਂ ਮਾਨੁਖ ਦੇਹ ਮਿਲੇ, ਫੇਰ ਸਤਿਗੁਰੂ ਨਾਨਕ ਦੇਵ ਜੀ ਦੇ ਸਿੱਖ ਹੋਕੇ ਸ਼੍ਰੀ ਜਪੁ ਸਾਹਿਬ ਜੀ ਪੜ੍ਹੀਏ ਜਿਸ ਕਰਕੇ ਜਮਾਂ ਦੀ ਫਾਹੀ ਕੱਟੀ ਜਾਏ ਤੇ ਅਬਿਨਾਸ਼ੀ ਪਦ ਪਾਈਏ।

†ਗੁਰਬਾਣੀ ਦਾ ਪਾਠ ਤੇ (ਸ਼ਬਦ) ਨਾਮ ਦਾ ਅੱਭਯਾਸ ਇਹ ਗੁਰਮਤਿ ਦਾ ਨਿਚੋੜ ਰਹਸ੍ਯ ਇਥੇ ਭਾਈ ਸਾਹਿਬ ਜੀ ਨੇ ਪ੍ਰਗਟ ਕੀਤਾ ਹੈ। ‡ਪਾ:—ਬਨਨ।

[[ਸੈਸ:, ਸੰਹਾਰ]। ਸੁਧਾਰ=ਦੈਂਗੀ ਤਰ੍ਹਾਂ।]

ਅਰਥ--(ਕਵੀਆਂ ਦਾ ਕਵਿਤਾ ਕਰਨ ਸਮੇਂ) ਸ਼੍ਰੀ ਸਰਸ੍ਵਤੀ ਨੂੰ ਯਾਦ ਕਰਨਾ ਇਕ ਮਾਨੋਂ ਤਿੱਖਾ ਕੁਹਾੜਾ ਹੈ (ਜੋ) ਬਿਘਨਾਂ (ਰੂਪੀ) ਬ੍ਰਿੱਛਾਂ ਦੇ ਬਨਾਂ ਨੂੰ ਚੰਗੀ ਤਰ੍ਹਾਂ ਨਾਸ਼ ਕਰਦਾ ਹੈ।

ਚੌਪਈ॥ਬਹੁਰੋ ਕਿਤਿਕ ਬਿਤਾਯੋ ਕਾਲ॥ਸ਼੍ਰੀ ਨਾਨਕ ਜੀ ਪਰਮ ਕ੍ਰਿਪਾਲ। ਇਕ ਦਿਨ ਅੰਗਦ ਸੰਗ ਬਖਾਨਾ। 'ਤੁਮ ਅਬ ਗਮਨਹੁ ਅਪਨ ਸਥਾਨ॥ ॥ ੨॥ ਇਹਾਂ ਨ ਰਹੀਏ ਆਇਸੁ ਏਹੀ। ਸਮਾਂ ਸਮੀਪ ਤਜੌਂ ਨਿਜ ਦੇਹੀ। ਦਿਨ ਥੋਰੇ ਹੀ ਰਿਦੇ ਲਖੀਜੈ। ਗ੍ਰਾਮ ਖਡੂਰ ਪਯਾਨੋ ਕੀਜੈ' ॥ ੩ ॥ ਸੁਨਿ ਅੰਗਦ ਬੰਦੇ ਦ੍ਵੈ ਹਾਥਾ। ਬੋਲਨੋ ਬਚਨ ਲਾਇ ਪਦ ਮਾਥਾ। 'ਰਾਵਰ ਕੀ ਰਜਾਇ ਮਮ ਸੀਸਾ। ਏਕ ਅਵਰ ਬੂਝੌਂ ਜਗਦੀਸ਼ਾ ॥੪॥ ਤਨਾਗਨ ਤਨ ਕੋ ਸਮਾ ਜਿ ਆਹੀ॥ ਤਬਿ ਦਰਸੌਂ ਮੈਂ ਆਇ ਕਿ ਨਾਂਹੀ ?। ਆਇਸੁ ਦਿਹੁ ਤਉ ਆਉਂ ਸਮੀਪਾ'। ਸੁਨਿ ਬੋਲੇ ਬੇਦੀ ਕੁਲ ਦੀਪਾ ॥ ੫ ॥ 'ਤੁਮ ਨਹਿੰ ਆਵੋ ਤਬ ਇਤ ਆਸਾ[1]। ਹਮ ਆਵਹਿੰਗੇ ਤੁਮਰੇ ਪਾਸਾ। ਜਿਸ ਬਿਧ ਕੋ ਨਹਿੰ ਸਕਹਿ ਲਖਾਈ। ਤਿਉਂ ਤਬਿ ਆਇ ਮਿਲੈਂ ਤੁਝ ਤਾਈਂ' ॥ ੬ ॥ ਸੁਨਿਕੈ ਸ਼ੂੰਨ ਬਚਨ ਜਗ ਗੁਰਕੇ। ਚਲਨੋ ਨ ਚਹਿਤ ਨਿਕੇਤ ਬਿਛੁਰਿਕੇ। ਤੌਦਪਿ ਰਜਾਇ ਅਮੋਰ ਸੁ ਪੂਨ ਜਿਹ। ਭਯੋ ਤਯਾਰ ਚਲਨ ਕੋ ਛਿਨ ਤਿਹ ॥ ੭ ॥ ਹੈ ਅਧੀਨ ਕਰਿ ਹੀ ਅਸ਼ਟਾਂਗੀਂ। ਬੰਦਹਿ ਚਰਨ ਕਵਲ ਅਨੁਰਾਗੀਂ। ਮਨ ਸੌਂਪਨੋ ਗੁਨਖਾਨੀ ਪਾਸੂ। ਤਨ ਗਮਨਨੋ ਜਿਤ ਦਿਸ਼ਾ ਅਵਾਸੂ॥ ੮ ॥ ਦੋਹਰਾ ॥ ਬਿਦਾ ਹੋਇ ਜਗ ਗੁਰੂ ਤੇ ਸ਼੍ਰੀ ਅੰਗਦ ਸੁਖਰਾਸ। ਸਨੈਸਨੈ ਆਵਤਿ ਭਏ ਗ੍ਰਾਮ ਖਡੂਰ ਅਵਾਸ ॥੯॥ਚੌਪਈ॥ਮਿਲਹਿੰ ਤਬਹਿ ਸਗਰੇ ਨਰ ਆਈ। ਬੰਦਹਿੰ, ਕੁਸ਼ਲ* ਬੂਝ ਹਰਖਾਈ। ਜਥਾ ਜੋਗ ਆਦਰ ਸਭਿਹੀਕਾ। ਕਰਤਿ ਭਏ ਤੇਹਣ ਕੁਲਟੀਕਾ ॥੧੦॥ ਸਗਲੀ ਕਲਾ ਬਿਸਾਲ ਦੁਰਾਈ। ਨਹਿੰ ਕਿਸ ਕੇ ਸੰਗ ਕਬਹਿ ਜਨਾਈ। ਜੋ ਹਿਰਦੇ ਕਰਿ ਬਹੁ ਜੱਗਆਸਾ। ਆਇ ਕਰਹਿੰ ਸੇਵਾ ਤਿਨ ਪਾਸਾ॥੧੧॥ਤਬਿ ਉਪਦੇਸ਼ਹਿੰ ਹਿਤ ਕੱਲਜਾਨਾ॥ ਪਰੇ ਕੁਬੰਧਨ ਕਰਿਹੈਂ ਹਾਨਾ[3]।ਨਿਜ ਪ੍ਰਤਾਪ ਜੋ ਸਰਬ ਛਿਪਾਵਾ॥ ਸੂਰਜ ਮਨਹੁ ਬੀਚ ਘਟ[2] ਪਾਵਾ ॥ ੧੨ ॥ ਕਿਨਹੁ ਨ ਅਜਰ ਜਰਨੋ ਇਨ

---

[1]ਇਸ ਪਾਸੇ। [2]ਭਾਂਡੇ। [3]ਪਏ ਹੋਏ ਖੋਟੇ ਬੰਧਨ ਦੂਰ ਕਰਦੇ ਹਨ। [2]ਘੜੇ ਵਿੱਚ। (ਅ) ਬੱਦਲਾਂ ਹੇਠ। *ਤਾ:--ਸਕਲ।

ਜੈਸੇ। ਤੀਨ ਕਾਲ ਮਹਿ ਭਯੋ ਨ ਐਸੇ । ਉਤਪਤਿ, ਪਾਲਨ ਸ਼ਕਤਿ ਤ੍ਰਿਲੋਕੰ। ਸਿੰਧ ਸੁਕਤ ਮਹਿੰ ਸਭਿ ਜਨੁ ਰੋਕੋ[1] ॥੧੩॥ ਮੁਸ਼ਟ[2] ਬਿਖੈ ਨਭ ਸਭਿ ਲਿਯ ਜੈਸੇ। ਇਸਬਿਧਿ ਰਹੇ ਸਦਨ ਨਿਜ ਬੈਸੇ। ਤਿਨ ਕੇ ਸ਼੍ਰੀ ਪਦ ਪੰਕਜ ਭਾਈਂ। ਕਵਿ ਸੰਤੋਖ ਸਿੰਘ ਬੰਦਨ ਗਾਈ ॥੧੪॥ ਤਿਹ ਪਸ਼ਚਾਤ ਜੁ ਭਯੋ ਪ੍ਰਸੰਗਾ। ਸੁਨਹੁ ਸੁ ਸ਼ੋਭਾ ਸੰਗ ਉਮੰਗਾ। ਸ਼੍ਰੀ ਨਾਨਕ ਜਸ ਤੇ[3] ਨ ਉਚਾਟਹੁ[4]। ਸੁਨਿ ਸੁਨਿ ਸਦਾ ਬੰਧ ਨਿਜ ਕਾਟਹੁ ॥੧੫॥ ਸ਼੍ਰੀ ਜਗ ਗੁਰ ਕੋ ਜਹਿੰ ਦਰਬਾਰਾ।ਹੁਤੋ ਅਗਾਰੀ ਚਲਦਲ[5]ਭਾਰਾ। ਸਘਨ ਛਾਉਂ ਸ਼ੋਭਤਿ ਰਮਣੀਕਾ[6]। ਤਹਿੰ ਬੈਠਹਿ ਬੇਦੀ ਕੁਲਟੀਕਾ ॥ ੧੬ ॥ ਕ੍ਰਿਪਾ ਭਰੇ ਦ੍ਵੈ ਨੈਨ ਰਸੀਲੇ। ਕਲੁਖ ਨਿਕੰਦਨ[7] ਦੇਖਿ ਛਬੀਲੇ । ਤੱਤ ਗਯਾਨਮੈ[8] ਕੋਮਲ ਬੋਲਾ। ਸ਼ੁਭ ਸੁਨਾਵਹਿ ਮਧੁਰ ਅਮੋਲਾ ॥ ੧੭ ॥ ਸਾਂਗ ਅਰੰਭੇ ਸਿਖ ਜਿ ਪਲਾਏ[9]।ਸੋ ਸੁਨਿ ਪਰਖਨ ਬਿਧਿ ਪਛੁਤਾਏ।ਬਹੁਰੋ ਆਇ ਹਜ਼ੂਰ ਅਗਾਰੀ। ਨਿਜ ਔਗਨ ਸੰਗ ਬਿਨੈ ਉਚਾਰੀ॥੧੮॥ ਬਖਸ਼ਾਵਹਿ ਅਰ ਪਾਸ ਰਹੇਹੀਂ। ਸੇਵਹਿ ਚਰਨ ਕਮਲ ਸੁਖ ਲੇਹੀਂ। ਸ਼ਬਦ ਅਭਯਾਸ ਹੋਤਿ ਨਿਤ ਭਾਰੀ। ਗਾਵਹਿੰ ਸਪ੍ਰੇਮਹਿ ਅਰਥ ਬਿਚਾਰੀ ॥ ੧੯ ॥ ਤੁਰਕਨ ਮਹਿੰ ਮਹਿਮਾ ਬਹੁ ਜਾਗੀ। ਆਵਹਿੰ [10]ਦਰਸ ਕਰਹਿੰ ਬਡਭਾਗੀ। ਸੁਨਹਿੰ ਸ਼ਬਦ ਕਰਿ ਪ੍ਰੇਮ ਬਿਸ਼ਾਲਾ। ਤਿਨ ਕੀ ਕਰਹਿੰ ਕਲਯਾਨ ਕ੍ਰਿਪਾਲਾ ॥੨੦॥ ਦੇਸ਼ ਬਿਦੇਸ਼ਨ ਤੇ ਚਲਿ ਆਵਹਿੰ। ਪਦ ਪੰਕਜ ਪਰ ਸੀਸ ਝੁਕਾਵਹਿੰ। ਦਰਸ਼ਨ ਕਰਹਿੰ ਥਪਹਿੰ ਨਿਜ ਪੀਰ।[11]ਇਹ ਖੁਦਾਇ ਕੋ'ਕਹੈਂ[12]'ਸਰੀਰ'॥੨੧॥ ਆਇੰਮੁਰੀਦ ਹੋਇੰ ਬਹੁ ਤੁਰਕਾ।ਸੁਨਿਸੁਨਿ ਬਚਨ ਹਨੈਂ[13]ਭ੍ਰਮ ਉਰਕਾ।ਦਿਜ,ਬਾਹਿਜ, ਅਰ ਬੈਸ਼ ਘਨੇਰੇ।ਆਵਹਿ ਸ਼ੁਦ੍ ਲਗਹਿੰ ਗੁਰ ਪੈਰੇ ॥੨੨॥–ਪਰਮ ਗਯਾਨ-ਘਨ–ਲਖਿ ਮਨ ਮਾਂਹੀ। ਸੇਵਹਿ ਚਰਨ ਸ਼ਬਦਅਵਗਾਹੀਂ[14]।ਸੁਨਹਿੰਬਚਨ ਬੈਠਹਿੰ ਚਹੁੰ ਓਰੀ।'ਧੰਨ ਧੰਨ' ਭਨਿਹੀਂ ਕਰ ਜੋਰੀ॥੨੩॥ ਸਤਿਗੁਰ ਬੀਚ ਬਿਰਾਜਹਿੰ ਐਸੇ। ਉਡਗਨ[15]ਬਿਖੈ ਚੰਦ੍ਰਮਾ ਜੈਸੇ। ਸਭਿਹਿਨਿ ਕੋ ਉਪਦੇਸ਼ ਬਤਾਵਾ। 'ਸੁਨਹੁ ਸਿੱਖ ਮਾਨੁਖ ਤਨੁ ਪਾਵਾ॥੨੪॥ ਦੁਰਲਭ ਅਹੈ ਅਮੋਲ ਪਦਾਰਥ।ਨਿਜਸਰੂਪ ਲਖਿ ਕਰਹੁ ਸਕਾਰਥ।ਬਿਸ਼ਿਯਨ ਸੁਖਸਭਿਜੋਨਿਨਿ

[1]ਮਾਨੋਂ ਸਾਰੇ ਸਮੁੰਦ੍ ਨੂੰ ਸ਼ਿਪੀ ਵਿਚ ਪਾਇਆ ਹੈ। [2]ਮੁਠ। [3]ਜਸ ਸੁਣਨ ਤੋਂ। [4]ਉਦਾਸ ਨ ਹੋਵੋ। [5]ਪਿੱਪਲ। [6]ਸੁੰਦਰ। [7]ਪਾਪਾਂ ਦੇ ਨਾਸ਼ ਕਰਤਾ।[8]ਤੱਤ ਗਯਾਨ ਮਯ, ਤੱਤ੍ਵ ਗਯਾਨ ਵਾਲੇ। [9]ਸਾਂਗ ਅਰੰਭਣ ਤੇ ਸਿਖ ਜੋ ਦੌੜ ਗਏ ਸਨ। [10]ਨਾਸ਼ ਕਰਨ। [11]ਵਿਚਾਰਦੇ ਹਨ। [12]ਤਾਰਿਆਂ।

ਮਾਂਹੀ।ਇਕ ਬਿਚਾਰ ਨਰ ਤਨ ਬਿਨ ਨਾਂਹੀ॥੨੫॥ ਉਰ ਮਹਿ ਇਸ ਬਿਧਿ ਕਰਹੁ ਬਿਚਾਰਨ।–ਕੋ ਮੈ ਹੌਂ?ਕੋ ਜਗਕੋ ਕਾਰਨ[1]?।ਨਿਰਨੈ ਸੱਤਜ ਅਸੱਤਜ[2]ਕਰੀਜੈ।ਤਜਹੁ ਅਸੱਤਜ,ਸੱਤਜ ਗਹਿਲੀਜੈ॥੨੬॥ਦੇਹਾਦਿਕ ਪਰਪੰਚ ਪਸਾਰਾ। ਲਖਹੁ ਅਸੱਤਜ, ਸੱਤਿ ਆਧਾਰਾ[3]। ਸਾਚੀ ਹੋਤਿ ਜੇਵਰੀ ਜੈਸੇ। ਅਹਿ[4] ਅਧੇਯ ਝੂਠੋ ਲਖਿ[5] ਤੈਸੇ ॥੨੭॥ ਹੰਤਾ ਮਮਤਾ ਇਉਂ ਲਖਿ ਤਜਾਗਹੁ। ਨਿਜ ਸਰੂਪ ਸਨਮੁਖ ਅਨੁਰਾਗਹੁ। ਭ੍ਰਮਾਵਰਤ[6] ਤੇ ਨਿਕਸਿ ਉਤੰਗਾ[7]। ਜਨਮ ਸਫਲ ਕਰਿ ਮਿਲਿ ਸਤਿਸੰਗਾ ॥ ੨੮ ॥ ਬਿਨ ਬਿਚਾਰ ਨਰ ਦੇਹਿ ਅਕਾਰਥ[8]। ਨਾਮ ਸਿਮਰ ਜੇ ਲਹਿ ਨ ਪ੍ਰਮਾਰਥ[9]। ਨਿਫਲ ਹੋਤਿ, ਦੁਖ ਕੋ ਅਧਿਕਾਰੀ। ਤੀਨ ਅਵਸਥਾ[10] ਰਹਿ ਅਬਿਚਾਰੀ[11] ॥੨੯॥ ਨਿਕਸਤਿ ਜੋਨਿ[12] ਅਧਿਕ ਦੁਖ ਪਾਵਾ[13]।ਵਹਿਰ ਤਨਕ ਤਨ ਧਰਿ ਪੁਨ ਆਵਾ[14]। ਬਲ ਬਿਹੀਨ ਮੂਰਖਤਾ ਭਾਰੀ[15]। ਗ੍ਰਿਹ ਕ੍ਰਿਤ ਕਰਤਿ ਗੋਰ ਮਹਿਤਾਰੀ[16]॥੩੦॥ਦੋਹਰਾ॥ ਬਾਲ ਅਵਸਥਾ ਕੇ ਬਿਖੇ ਏਤੇ ਹੋਤਿ ਬਿਕਾਰ[17]। ਭ੍ਰਾਂਤਿ[18],ਜਲਨਤਾ[19],ਚਪਲਤਾ[20],ਇੱਛ[21],ਦੀਨਤਾਧਾਰ[22]॥੩੧॥ਚੌਪਈ ॥ ਪ੍ਰਥਮ–ਅਸ਼ਕਤਿ–ਜਾਨਿਯੇ ਐਸੇ। ਕਛੁ ਨ ਕ੍ਰਿੱਤ ਹੋਤਿ ਹੈ ਜੈਸੇ। ਪੁਨਿ –ਮੂਰਖ–ਕਛੁ ਸਮਝ ਨ ਸੱਕਈ।ਭਰਮ ਭਰਜੋ ਅਨ ਅਨ ਕੋ ਤੱਕਈ॥੩੨ ॥ਥਹੁਰ–ਜਲਨਤਾ,–ਜੋ ਕੁਛ ਚਾਹੀ। ਜਲਤਿ ਰਹਿਤਿ ਸੋ ਪਾਵਤਿ ਨਾਂਹੀ। ਕਪਿ[23] ਇਕ ਥਲ ਥਿਰ ਰਹਿ ਨ ਸਕਤਿ ਜਸ । ਤਿਉਂ ਨਹਿ ਠਹਿਰੈ –ਚੰਚਲਤਾ–ਅਸ॥੩੩॥–ਇੱਛਾ–ਸਦਾ ਪਦਾਰਥ ਕੇਰੀ।ਹੋਤਿ–ਦੀਨਤਾ–ਸਭਿਨਿ ਅਗੇਰੀ।ਮੂੜ,ਗੂੰਗ,ਅਪਵਿੱਤ੍ਰ ਰਹਾਈ। ਬਾਂਛਤ ਵਸਤੁ ਨ ਉਚਰ ਸਕਾਈ॥੩੪॥ਮਾਤ ਪਿਤਾ ਕੋ ਭੈ ਨਿਤ ਰਹਿਈ। ਖਿਨ ਖਿਨ ਬਿਖੈ ਅਨਾਦਰ ਲਹਿਈ। ਜਿਉਂ ਕੂਕਰ ਦ੍ਵਾਰਨ ਕੋ ਜਾਈ। ਬਾਰ ਬਾਰ ਅਪਮਾਨਹਿ

[1]ਜਗਤ ਦਾ ਮੂਲ। [2]ਸੱਚ ਝੂਠ। [3](ਪਰ) ਆਸਰੇ ਨੂੰ ਸੱਚ ਲਖੋ। [4-5]ਸੱਪ ਆਧੇਯ ਹੈ (ਉਸਨੂੰ) ਅਸੱਤਿ ਜਾਣੋ। ਆਧੇਯ=ਜੋ ਕਿਸੇ ਆਧਾਰ ਦੇ ਆਸ਼ਰੇ ਹੋਵੇ। [6]ਘੁੰਮਣ ਘੇਰੀ। [7]ਉੱਚੇ ਉਠਕੇ। [8]ਮਨੁੱਖਾ ਦੇਹੀ ਵਿਅਰਥ ਹੈ। [9]ਨਹੀਂ ਲੈਂਦੇ ਪਰਮਾਰਥ ਭਾਵ ਵਾਹਿਗੁਰੂ ਜੀ ਦੀ ਪ੍ਰਾਪਤੀ ਦਾ ਪਾਸਾ, ਮਨੁਖ ਜਨਮ ਦਾ ਪ੍ਰਯੋਜਨ। [10]ਬਾਲ ਜੁਆਨੀ ਤੇ ਬਿਰਧ। [11]ਵਿਚਾਰ ਰਹਿਤ। [12]ਭਾਵ ਜੰਮਣ ਸਮੇਂ। [13]ਪਾਇਆ। [14](ਮਾਤ-ਗਰਭ ਤੋਂ)ਬਾਹਰ ਨਿੱਕਾ ਜਿਹਾ ਸਰੀਰ ਧਾਰਕੇ ਆਯਾ। [15]ਬਚਪਨ ਵਿਚ। [16]ਮਾਂ (ਬੱਚੇ ਨੂੰ) ਸੁੱਟਕੇ ਘਰ ਦੇ ਕੰਮ ਕਰਦੀ ਹੈ। [17]ਭਾਵ ਦੁੱਖ। [18]ਭਰਮ, ਭੁਲੇਖਾ, ਮੂਰਖਤਾ। [19]ਸੜਨਾ। [20]ਚੰਚਲਤਾ। [21]ਲਾਲਚ। [22]ਭਾਵ ਪਰਵਸ ਹੋਣਾ। [23]ਬਾਂਦਰ।

ਪਾਈ*॥੩੫॥ਬਾਲ ਅਵਸਥਾ ਅਸ ਦੁਖ ਖਾਨੀ।ਜਿਸ ਮਹਿੰ ਸੁਖ ਕੀ ਰੈਚ[1] ਨ ਜਾਨੀ॥ਤਾਂਤੇ ਸਿਮਰਨ ਸ਼੍ਰੀ ਕਰਤਾਰਾ।ਨਰ ਤਨ ਧਰਿਕੈਕਰਹੁ ਉਧਾਰਾ॥ ੩੬ ॥ ਬਹੁਰੋ ਜੁਬਾ ਅਵਸਥਾ ਪਾਈ। ਕਾਮ ਪਿਸ਼ਾਚ[2] ਲਗਹਿ ਤਬਿ ਧਾਈ। ਖਿਰਸੋ ਸਰੋਜ[3] ਚਿੱਤ ਬਹੁ ਭਾਂਤੀ। ਇੱਛ ਪੰਖਰੀ ਜਿਹ ਬਿਗਸਾਤੀ ॥ ੩੭ ॥ ਜਿਉਂ ਨਿਰਧਨੀ ਧਨੀ ਕੇ ਪਾਸਾ। ਕਰਹਿ ਸਥਿਤੀ[4] ਧਾਰਿ ਉਰ ਆਸਾ। ਤਿਉਂ ਪਿਖ ਜੁਵਾ ਜੁ ਸਰਬ ਵਿਕਾਰਾ। ਆਇ ਸਥਿਤ ਹੈ ਨਰਨ ਮਝਾਰਾ॥੩੮॥ ਕਾਮ ਪਿਸ਼ਾਚ ਲਗਨੋ ਇਸ ਭਾਈਂ। ਨਾਰਿ ਗਰਭਿ ਮਹਿੰ[5] ਦੇਯ ਡਿਗਾਈ॥ਤਿਸ ਮਹਿੰ ਪਰਨੋ ਮਹਾਂ ਦੁਖ ਪਾਵੈ। ਨਿਕਸਨੋ ਜਾਇ ਨ, ਜਨਮ ਗੁਵਾਵੈ॥੩੯॥ਜਿਨ ਭੋਗਉਂ ਕਉ ਸੁਖ ਲਖਿ ਭੋਗੈ। ਸੋ ਸਭਿ ਦੁਖ ਕੋ ਕਾਰਣ ਸੋਗੈ[6]।ਜਿਉਂ ਕੰਚਨ ਘਟ ਬਿਖਕੋ ਪੂਰਾ।ਕਰੈ ਪਾਨ ਪਿਖਿ ਕੈ ਤਿਹ ਰੂਰਾ[7]॥੪੦॥ ਤਿਉਂ ਬਿਚਾਰਿ ਬਿਨ ਸੁੰਦਰ ਨਾਰੀ। ਭੋਗੋ,ਹੈ ਅਧੀਨ ਦੁਖ-ਕਾਰੀ[8]।ਜੁਵਾ ਆਵਈ ਨਿਸਾ ਪ੍ਰਘੋਰਾ[9]।ਪੰਚ ਚੋਰ ਕਰਿਹੀਂ ਬਡ ਜੋਰਾ॥੪੧॥ ਸਤ ਸੰਤੋਖ, ਵਿਰਾਗ, ਵਿਚਾਰਾ। ਸ਼ਾਂਤਿ ਆਤਮਾ, ਧਨ ਇਹ ਭਾਰਾ। ਸਰਬ ਸੁ ਚੋਰ ਖਸੋਟਿ ਲਿਜਾਈਂ। ਜਨਮ ਮਰਨ ਦਾਰਿਦ ਦੁਖ ਪਾਈ ॥ ੪੨ ॥ ਇਨ ਤਸਕਰ ਤੇ[10] ਹੈ ਜਿ ਸੁਚੇਤੂ[11] । ਦਰਬ ਆਤਮਾ ਰਖਹਿ ਨਿਕੇਤੂ[12] ਧੰਨ ਸਿ ਨਰ ਪਾਵਹਿ ਪਦ ਭੂਰੀ।ਅਨੰਦ ਬਿਖੈ ਥਿਤਿ ਤਿਹ ਬਿਧਿ ਰੂਰੀ॥ ੪੩॥ਪਰਮ ਸ਼ੱਤ੍ਰੂ ਇਹ ਜੋਬਨ ਜਾਨਹੁ। ਕਾਮ, ਕ੍ਰੋਧ ਇਹ ਸ਼ੱਤ੍ਰੂ ਪਛਾਨਹੁ। ਬਾਰ ਬਾਰ ਇਹੋਕਰਹਿੰ ਪ੍ਰਹਾਰਾ[13]।ਖੰਡ ਖੰਡ[14] ਮਨ ਕੋ ਕਰਿਡਾਰਾ॥੪੪॥ ਜਿਉਂ ਸਾਵਨ ਹੈ ਬਰਖਾ ਭਾਰੀ। ਸਰਿਤਾ[15] ਕੋ ਪੂਰਾਹਿ ਬਲਕਾਰੀ। ਤਿਉਂ ਜੋਬਨ ਕੇ ਆਵਨ ਕਰਿਕੈ।ਤ੍ਰਿਸ਼ਨਾ ਹੋਤਿ ਅਧਿਕਬਲ ਧਰਿਕੈ॥੪੫॥ਜਿਉਂ ਸਾਗਰ ਗੰਭੀਰ ਅਪਾਰੋ।ਮੱਛ ਕੱਛ ਹੈਂ ਨੱਕ੍ਰ[16] ਮਝਾਰੋ। ਤਰਨੋ ਕਠਨ ਤਾਂਹਿ ਕੋ ਹੋਈ। ਚਢੈ ਜਹਾਜ ਪਾਇ ਤਟ ਸੋਈ ॥੪੬॥ਤਿਉਂ ਜੋਬਨ ਹੈ ਸਹਿਤ ਬਿਕਾਰਾ। ਤਰਨੋ ਕਠਨ ਨ ਪਾਵਹਿ ਪਾਰਾ। ਲਖਿ ਸਤਿਸੰਗਤ ਪੋਤ[17]

---

[1]ਰਤੀ ਵੀ ਨਹੀਂ। [2]ਭੂਤ। [3]ਕਮਲ। [4]ਟਿਕਾਉਂਦਾ। [5]ਡੀਵੀਂ ਕੁਪੀ ਟੋਏ ਵਿਚ। [6]ਸੋਗ ਤੇ ਦੁਖ ਦੇ ਕਾਰਨ ਹਨ। [7]ਜਿਵੇਂ ਸੋਨੇ ਦਾ ਘੜਾ ਜ਼ਹਿਰ ਭਰਿਆ ਸੁਹਣਾ ਵੇਖਕੇ ਕੋਈ ਪੀ ਲਵੇ। [8]ਦੁਖਦਾਤੀ ਦੇ ਵਸ ਹੋਕੇ। [9]ਭਿਆਨਕ ਰਾਤ ਵਾਂਙੂ। [10]ਇਨ੍ਹਾਂ ਚੋਰਾਂ ਤੋਂ। [11]ਹੁਸ਼ਿਆਰ। [12]ਘਰ ਵਿਚੇ। [13]ਮਾਰਦੇ ਹਨ। [14]ਟੁਕੜੇ ਟੁਕੜੇ। [15]ਨਦੀ। [16]ਮਗਰਮੱਛ ਦੀ ਜਾਤ ਦਾ ਜਲ ਜੰਤੂ [ਸੰਸ., ਨਕ੍ਰ]। [17]ਜਹਾਜ਼। *ਪਾ:—ਅਪਮਾਨ ਤਿਸਾਈ।

ਮਹਾਨਾ। ਸਿਮਰਨ ਨਾਮ ਜਹਾਂ ਬਰਦ੍ਵਾਨਾ[1]॥੪੭॥ ਤਿਹ ਕੋ ਪਾਵਹੁ ਤਰਹੁ ਸੁਖਾਰੇ। ਆਨੰਦ ਪ੍ਰਾਪਤਿ ਪਾਰ ਕਰਾਰੇ[2]। ਇਸ ਜਹਾਜ ਬਿਨ ਪਾਰ ਨ ਪਾਵਹੁ। ਨਿੰਮ੍ਰਿ ਭਾਵ ਹ੍ਵੈ ਸੇਵ ਕਮਾਵਹੁ॥੪੮॥ਦੋਹਰਾ॥ ਬਾਲ ਬੈਸ ਕੋ ਜੁਵਾ ਜਿਉਂ ਗ੍ਰਾਸ ਲੇਤਿ ਤਤਕਾਲ। ਤੈਸੇ ਹੀ ਇਸ ਜੁੰਵਾ ਕੋ ਗ੍ਰਸ ਹੀ ਜਰਾ[3] ਬਿਸਾਲ ॥੪੯॥ ਚੌਪਈ ॥ ਜਰਜਰਿ[4] ਭੂਤ ਦੇਹਿ ਹ੍ਵੈ ਜਾਹੀ। ਬੁੱਧਿ ਖੀਣ[5], ਨਹਿੰ ਨੈਨਦਿਸਾਹੀਂ।ਕਰਨ ਨ ਸੁਨਿਹੀਂ,ਸਿਰ ਭਥਿ ਕਾਂਪਾ।ਤ੍ਰਿਸ਼ਨਾ ਅਧਿਕ ਹੋਤਿ ਪਰਤਾਪਾ ॥ ੫੦ ॥ ਢੀਲੋ ਮਾਸ ਸੁੰਦਰਤਾ ਹਰਿਹੀ। ਜਿਉਂ ਤਰੁ[6] ਕੋ ਘੁਣ ਸੁਕਹਿ*ਕਰਿਹੀ।ਇਸਤ੍ਰੀ ਭਾਤ,ਅਪਰ ਪਰਵਾਰਾ। ਸਭਿਤਜਿਦੇਹਿ, ਨ ਲਾਗਹਿ ਪਯਾਰਾ ॥ ੫੧ ॥ ਜਰਾ ਨਿਸ਼ਾ ਮਹਿੰ[7] ਖਾਂਸੀ ਸਯਾਰੀ[8]। ਆਇ ਸ਼ਬਦ ਕਰਿਹੀ ਦੁਖਕਾਰੀ[9]। ਹ੍ਵੈ ਅਸ਼ਕਤਿ,ਇਕ ਰੋਸ ਨ ਜਾਈ[10]। ਜਿਉ ਤਰੁ ਬਡੈ ਉਲੂਕ[11] ਰਹਾਈ॥੫੨॥ ਆਇ ਜਰਾ ਜੈਸੇ† ਬਘਿਯਾਰੀ। ਮ੍ਰਿਗ ਬਲ[12] ਕੋ ਮ੍ਰਿਤੁ ਕਰਨੇ ਹਾਰੀ। ਸਭਿ ਬਿਧਿ ਦੀਨ ਕਰਤਿ ਹੈ ਸੋਈ।ਦੇਖਿ ਹੰਸੀ ਠਾਨੈ ਸਭਿ ਕੋਈ॥੫੩॥ ਰੋਗਨ ਕੀ ਜਰ[13] ਜਰਾ ਪਛਾਨਹੁ। ਸਰਬ ਦੁਖਨ ਕਾ ਸਦਨ ਪ੍ਰਮਾਨਹੁ।ਸੇਤ[14] ਕੇਸ ਹੋਵਹਿੰ ਸਭਿ ਠੌਰ। ਮਨਹੁ ਜਰਾ ਪਰ ਝੂਲਤਿ ਚੌਰ॥੫੪॥ਕਿਧੌਂ ਜਰਾ ਕੇ ਦੂਤ ਅਗਾਰੀ। ਨਿਜ ਬਸ ਦੇਹਿ ਕਰਨੋ ਚਹਿੰ ਸਾਰੀ[15]।ਮਨਹੁ ਕਾਲ ਕੋ ਆਇ ਸੰਦੇਸ਼ਾ[16]।ਰੂਪ ਬਿਦਾਰਨ ਭੇ ਸਿਤ ਕੇਸ਼ਾ[17]॥੫੫॥ਪੁਨ ਤਤਕਾਲ ਗ੍ਰਸੈ ਮ੍ਰਿਤੁ ਆਈ। ਮਹਾਂ ਕਸ਼ਟ ਤਿਹ ਛਿਨ ਨਰ ਪਾਈ। ਤਿਸਤੇ ਉਬਰਿ ਸਕੈ ਨਹਿੰ ਕੋਈ। ਖਾਏ, ਮਹਾਂ ਬਲੀ ਬੇ ਜੋਈ ॥੫੬॥ ਅੰਜੁਲ ਕੇ ਜਲ ਸਮ ਬਧ ਏਹੀ[18]। ਠਹਿਰਤ ਨਹਿੰ ਛਿਨ-ਭੰਗਰ[19] ਦੇਹੀ। ਯੁਕਤਿ ਬਿਕਾਰ[20] ਅਵਸਥਾ ਤੀਨੋਂ। ਬਿਤਹਿੰ ਜਿ ਹਰਿ ਕੇ ਸਿਮਰਨ ਹੀਨੋ॥੫੭॥ਨਿਜ ਕੱਲਯਾਨ ਚਹਿਤਿ ਹੈਂ ਜੇਈ।ਸਤਿ ਸੰਗਤਿ ਮਹਿੰ ਮਿਲਿ ਹੈਂ ਤੇਈ। ਤਿਨ ਕੇ ਬਚਨ ਸੁਨਹਿੰ ਉਰ ਮਾਨਹਿੰ। ਕਰ

---

[1]ਹਵਾ ਨਾਲ ਟੁਰਨ ਵਾਲੇ ਜਹਾਜ਼ ਦੇ ਕਪੜੇ ਦੇ ਪਰਦੇ । ਬਾਦਬਾਨ, [ਫਾ: ਬਾਦਬਾਨ] । [2]ਕਿਨਾਰੇ । [3]ਬ੍ਰਿੱਧ ਅਵਸਥਾ । [4]ਕਮਜ਼ੋਰ । [5]ਨਾਸ਼ । [6]ਬ੍ਰਿੱਛ । [7]ਲੁਕੇਪੇ ਰੂਪੀ ਰਾਤ ਵਿਚ । [8]ਗਿਦੜੀ ਖੰਘ । [9]ਦੁਖਦਾਈ । [10]ਕਮਜ਼ੋਰ ਹੋ ਜਾਂਦਾ ਹੈ (ਪਰ) ਗੁੱਸਾ ਨਹੀਂ ਹਟਦਾ । [11]ਉੱਲੂ । [12]ਬਲ ਰੂਪੀ ਮ੍ਰਿਗ । [13]ਜੜ । [14]ਚਿੱਟੇ । [15]ਸਾਰੀ ਦੇਹ ਆਪਣੇ ਵੱਸ ਵਿਚ ਕਰਨੀ ਚਾਹੁੰਦੇ ਹਨ ! [16]ਸੰਦੇਸ਼ਾ ਆਇਆ ਹੈ ਮੌਤ ਦਾ (ਚਿੱਟੇ ਵਾਲ) । [17]ਰੂਪ ਨਾਸ਼ ਕਰਨ ਨੂੰ ਹੋਏ ਹਨ ਚਿੱਟੇ ਵਾਲ । [18]ਬੁੱਕ ਦੇ ਪਾਣੀ ਵਾਂਙੂ ਇਹ ਉਮਰਾ ਹੈ । [19]ਥੋੜੇ ਚਿਰ ਵਿਚ ਨਾਸ਼ ਹੋ ਜਾਣ ਵਾਲੀ । [20](ਭਾਵ) ਦੁੱਖਾਂ ਦੇਣ੍ਹੀਆਂ ਹਨ ।

*ਪਾ:—ਭ੍ਰਸ਼ਕਹਿ । †ਪਾ:—ਬੈਸੇ ।

ਨਿੱਧਯਾਸਨ ਅਨੰਦ ਸੁ ਠਾਨਹਿੰ॥੫੮॥ ਦਿਢ ਅੱਭਯਾਸ ਹੋਇ ਹੈ ਜਬਿਹੀ। ਨਿਜ ਸਰੂਪ ਸੱਖਯਾਤ[1] ਸੁ ਤਬਿਹੀ। ਏਕ ਰੂਪ ਸਭਿ ਸ਼੍ਰੀ ਨਿਰੰਕਾਰ। ਮਨ ਕਲਪਨ ਤੇ ਜਗਤ ਅਪਾਰਾ ॥ ੫੯ ॥ ਜਿਤ ਤਿਤ ਦੇਖਨੋ ਏਕ ਗੁਸਾਈਂ। ਰਾਗ ਦ੍ਵੈਖ ਸਹਿਜੇ ਮਿਟ ਜਾਈ। ਤੇ ਨਰ ਪਾਰ ਪਰੇ ਦੁਖ ਸਾਗਰ। ਸਭਿ ਸਿਰਤਾਜ ਸਿ ਹੋਹਿੰ ਉਜਾਗਰ[2] ॥ ੬੦ ॥ ਜੇ ਤਨ ਧਨ ਹੰਕਾਰ ਵਸੰਤੇ। ਸੇ ਕਬਿ ਰੰਚਕ ਸੁਖ ਨ ਲਹੰਤੇ। ਦੇਹਿ ਦਸ਼ਾ[3] ਵਿਕਾਰ ਯੁਤਿ ਜੈਸੀ। ਪਾਛੈ ਬਰਨਨ ਕੀਨੀ ਤੈਸੀ॥੬੧॥ਧਨ ਮਹਿੰ ਸੁਖ ਨਹਿੰ ਸੋ ਸੁਨਿ ਲੀਜੈ। ਅਧਿਕ ਹੋਇ ਤਿਉਂ ਅਧਿਕ ਤਪੀਜੈ। ਜਾਤਿ ਤਪ੍ਰਾਨਨ ਕਸ਼ਟ[4] ਮਹਾਨ॥ਰੱਖਜ਼ਾ ਬਿਖੈ ਨੀਤ ਦੁਖ ਨਾਨ॥੬੨॥ਭੂਪਤਿ,ਤਸਕਰ ਕੋ ਭੈ ਕਰਿਕੈ। ਰਾਖਤਿ ਹੈ ਦੁਰਾਇ[5] ਬਿਚ ਘਰ ਕੈ। ਮਿੱਤ੍ਰ ਭਏ ਕਾਜ ਨ ਕਿਸ ਆਈ। ਸਰਪ ਦੇਹਿ ਤਿਹ ਹਿਤ ਤੇ ਪਾਈ॥੬੩॥ ਤਾਂਤੇ ਸਰਬ ਅਸਾਰੁ ਲਖੀਜੈ। ਸਿਮਰਨ ਸਾਰ ਏਕ ਪ੍ਰਭੁ ਕੀਜੈ।ਜੀਵਤਿਮ੍ਰਿਤਕ ਮਰੈਂ ਨਹਿੰ ਸੋਈ[6]। ਆਨੰਦ ਮਗਨ ਹੋਤਿ ਹੈਂ ਤੋਈ ॥੬੪॥ਜਿਉਂ ਜਲ ਬਿਖੈ ਡੂਬਕੇ ਤਰਿਹੀ। ਬਹੁਰ ਨ ਡੂਬਨ ਸੰਸਾ ਕਰਿਹੀ।ਸਾਗਰ ਆਦਿਕ ਜਲ ਜਹਿੰ ਤਾਈਂ[7]।ਰਹੈਂ ਤਰਤਿ ਤਿਉਂ ਜਾਨਹੁ ਭਾਈ ॥ ੬੫ ॥ ਹਉਮੈਂ ਖੋਇ ਨਾਮ ਲਿਵਲਾਵਹੁ। ਮਨ ਤੇ ਤ੍ਰਿਸ਼ਨਾ ਦ੍ਵੈਤ ਮਿਟਾਵਹੁ। ਆਤਮ ਰਾਮ ਲਖਹੁ ਭਲਿ ਭਾਂਤਾ। ਪਾਵਹੁ ਅਨੰਦ ਹੋਇ ਸੱਖਯਾਤਾ ॥ ੬੬ ॥ ਜੇ ਪ੍ਰਵਾਰ ਕੇ ਮੋਹ ਬੰਧਾਨੇ। ਤਿਨ ਕਉ ਲਖਹੁ ਮਹਾਂ ਅੱਗਯਾਨੇ। ਅਪਨੇ ਸੁਤ ਬਨਿਤਾ, ਪਿਤ, ਮਾਤਾ। ਜਾਨਤਿ ਹਿਤਕਾਰੀ ਬਿਨ ਗਯਾਤਾ ॥੬੭ ॥ ਬਾਰ ਬਾਰ ਜਨਮਹਿੰ ਜਗ ਮਾਂਹੀ। ਸਭਿਹੀ ਜਨਮ ਕੁਟੰਬ ਅਸ ਆਹੀ। ਕਰੇ ਅਨਿਕ ਬਨਿਤਾ, ਸੁਤ, ਤਾਤਾ। ਨਾਨਕ, ਦਾਦਿਕ ਅਨਿਕ ਸੁ ਮਾਤਾ ॥੬੮॥ ਸਭਿ ਕੋ ਛੋਰਿ ਛੋਰਿ ਚਲਿ ਜਾਈ। ਕਿਤ ਹੂੰ ਮਰੈ ਨ ਕਿਤਹੂੰ ਜਾਈ। ਬਹੁਰ ਨ ਕਬਹੂੰ ਆਨਿ ਸਮ੍ਹਾਰੇ। ਚਹਿਤਿ ਨ ਬਿਛਰਨੋ ਹੁਤੇ ਜਿ ਪਯਾਰੇ[8]॥੬੯॥ ਸ਼ਨਬੰਧਨ ਨੌਕਾ ਸਮ ਮੇਲਾ। ਕਰੈ ਮੋਹ ਬਹੁ ਹੋਇ ਦੁਹੇਲਾ। ਹ੍ਵੈ ਨਿਰਮੋਹ ਰਹਹੁ ਸਭਿ ਮਾਂਹੀ। ਅੰਤ ਨ ਕੋਇ ਸੰਗ ਨਿਰਬਾਹੀ ॥ ੭੦ ॥ ਜੇ ਸਤਿਸੰਗਤਿ ਕਰਹੁ ਸਪ੍ਰੀਤੀ। ਇਤ ਉਤ ਸੋ ਨਿਰਬਹਿ

[1]ਪ੍ਰਗਟ ਹੁੰਦਾ ਹੈ। [2]ਪ੍ਰਸਿੱਧ। [3]ਸਰੀਰ ਦੀ ਹਾਲਤ। [4]ਦੁਖ ਹੁੰਦਾ ਹੈ। [5]ਛੁਪਾਕੇ। [6](ਜੋ) ਜੀਉਂਦੇ ਮੋਏ ਹਨ ਉਹ ਨਹੀਂ ਮਰਦੇ। [7]ਜਿਥੋਂ ਤੱਕ ਸਮੁੰਦਰ ਤੇ ਜਲ ਆਦਿਕ ਹੈ। [8]ਜਿਨ੍ਹਾਂ ਪਯਾਰਿਆਂ ਤੋਂ ਕਦੇ ਵਿਛੁੜਨਾ ਨਹੀਂ ਸੀ ਚਾਹੁੰਦਾ।

ਹੈ ਨੀਤੀ। ਤਨ ਹੈਤਾ ਕੋ ਸਰਬ ਮਿਟਾਏ। ਨਿਜ ਸਰੂਪ ਲਖਿ ਸ਼ੁਭ ਗਤਿ ਪਾਏ' ॥੭੧॥ ਨਿਤ ਪ੍ਰਤਿ ਇਸ ਪ੍ਰਕਾਰ ਗੁਨ ਖਾਨੀ। ਉਪਦੇਸ਼ਹਿਂ ਸਿੱਖਨ ਸੁਖ ਸਾਨੀ। ਆਤਮ ਮਿਲਨੋ ਅਨਾਤਮ ਮਾਂਹੀ। ਤਿਨ ਕੋ ਭਿੰਨ ਭਿੰਨ ਦਿਖਲਾਹੀਂ*॥੭੨॥ਨਿਰਨੈ ਸੱਤਿ ਅਸਤਿ ਕੋ ਕਰਿਹੀ। ਹੈਤਾ ਮਮਤਾ† ਤਜਿ ਸੁਖ ਲਹਿਹੀ।

'ਹਉਮੈ = ਮੇਰਾ ਪਨ। †ਪਾ:—ਮਨਤਾ।

*ਸ਼ਾਸਤ੍ਰਕਾਰਾਂ: ਕਿਆ ਸਾਂਖ, ਕਿਆ ਯੋਗ, ਕਿਆ ਵੇਦਾਂਤ ਨੇ ਜਗਤ ਨੂੰ ਕਿਸੇ ਭੁਲੇਖੇ ਵਿਚ ਯਾ ਉਪਾਧੀ ਨਾਲ ਬਧ ਗਿਆ ਮੰਨਿਆ ਹੈ, ਤੇ ਏਸ ਨੂੰ ਦੁਖ ਰੂਪ ਦੱਸਿਆ ਹੈ ਤੇ ਇਸ ਦਾ ਇਲਾਜ ਇਸ ਦੇ ਨਖੇੜਨ ਵਿਚ ਦੱਸਿਆ ਹੈ, ਸਾਂਖ ਤੇ ਯੋਗ ਕਹਿੰਦੇ ਹਨ ਪੁਰਖ ਤੇ ਪ੍ਰਕ੍ਰਿਤੀ ਨੂੰ ਨਿਖੇੜ ਦਿਓ, ਵੇਦਾਂਤ ਕਹਿੰਦਾ ਹੈ ਮਾਇਆ ਤੇ ਬ੍ਰਹਮ ਨੂੰ ਨਿਖੇੜ ਦਿਓ।

ਗੁਰ ਨਾਨਕ ਦੇਵ ਜੀ ਜਗਤ ਨੂੰ ਸਾਈਂ ਦਾ ਖੇਲ ਦੱਸਦੇ ਹਨ। ਗੁਰੂ ਸਾਹਿਬ ਇਸ ਨੂੰ ਦੁਖ ਰੂਪ ਉਸ ਹਾਲਤ ਵਿਚ ਕਹਿੰਦੇ ਹਨ ਜਿਸ ਵੇਲੇ ਇਹ ਆਪਣੇ ਰਚਨਹਾਰ ਤੋਂ (ਸਾਕਤ) ਟੁੱਟ ਜਾਂਦਾ ਹੈ। ਜਿਵੇਂ ਸਰੋਵਰ ਦਾ ਪਾਣੀ ਰੰਞਦਾ ਨਹੀਂ, ਪਰ ਜਦ ਜਿਸ ਚਸ਼ਮੇ ਤੋਂ ਨਹਿਰ ਲਿਆਕੇ ਸਰੋਵਰ ਭਰਿਆ ਸੀ ਉਸ ਚਸ਼ਮੇ ਨਾਲ ਸੰਬੰਧ ਟੁੱਟ ਜਾਵੇ ਤਦ ਪਾਣੀ ਤੁੱਕਦਾ ਹੈ। ਤਿਵੇਂ ਸਾਈਂ ਤੋਂ ਵਿਛੁੜਕੇ ਇਹ ਦੁੱਖ ਰੂਪ ਹੈ, ਜਿਵੇਂ ਕਿਸੇ ਬਾਲਕ ਲਈ ਜਿਸ ਨੇ ਮਾਂ ਦਾ ਉਂਗਲ ਫੜੀ ਹੋਈ ਹੈ ਕੋਈ ਮੇਲਾ ਦੁਖ ਰੂਪ ਨਹੀਂ, ਪਰ ਜਦ ਮਾਂ ਤੋਂ ਘੁੱਸ ਜਾਵੇ ਫਿਰ ਓਹ ਮੇਲਾ ਤੇ ਮੇਲੇ ਦੇ ਤਮਾਸ਼ੇ ਉਸ ਨੂੰ ਦੁਖ ਰੂਪ ਹਨ।

ਫਿਰ ਸਾਂਖ ਨੇ ਪਰਮੇਸ਼ੁਰ ਨੂੰ ਮੰਨਿਆਂ ਹੀ ਨਹੀਂ, ਓਹ ਮਾਦਾ ਤੇ ਰੂਹ, ਯਾ ਪ੍ਰਕ੍ਰਿਤੀ ਤੇ ਪੁਰਖ ਮੰਨਦਾ ਹੈ। ਯੋਗ ਪਰਮੇਸ਼ੁਰ ਨੂੰ ਮੰਨਦਾ ਹੈ, ਪਰ ਉਸ ਨੂੰ ਕਰਤਾ ਤੇ ਕਾਦਰ ਨਹੀਂ ਮੰਨਦਾ, ਗੁਰੂ ਮਾਤ੍ਰ ਮੰਨ ਲੈਂਦਾ ਹੈ। ਵੇਦਾਂਤ ਪਰਮੇਸ਼ੁਰ ਨੂੰ ਕਰਤਾ ਕਾਦਰ ਨਹੀਂ ਮੰਨਦਾ, ਉਸ ਵਿਚ ਉਪਾਧੀ ਆਕੇ ਅਸੀਂ ਰਚੇ ਗਏ ਹਾਂ ਇਸ ਨੂੰ ਦੂਰ ਕੀਤਿਆਂ ਬ੍ਰਹਮ ਅੰਸ਼ ਉਪਾਧੀ ਤੋਂ ਮੁਕਤ ਹੋ ਜਾਵੇਗੀ, ਯਾ ਐਉ ਕਿ ਇਹ ਰਚਨਾ ਹੈ ਹੀ ਨਹੀਂ, ਇਕ ਭਰਮ ਮਾਤ੍ਰ ਹੈ ਜੋ ਰੱਸੀ ਨੂੰ ਸੱਪ ਦਿਖਾ ਰਿਹਾ ਹੈ, ਸੋ ਰੱਬ ਨਾਂ ਕਰਤਾ ਹੈ ਨਾਂ ਕਾਦਰ। ਪਰ ਸ਼੍ਰੀ ਗੁਰੂ ਸਾਹਿਬਾਂ ਨੇ ਵਾਹਿਗੁਰੂ ਨੂੰ:—

'ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ' ਦੱਸਕੇ ਫੇਰ ਉਸ ਨੂੰ 'ਪਾਕੀ ਨਾਈ ਪਾਕੁ' ਆਖਿਆ ਹੈ।

ਏਹ ਸਾਰੇ ਸ਼ਾਸਤ੍ਰਕਾਰ ਨਿਖੇੜਨ ਵਿਚ ਮੁਕਤੀ ਦੱਸਦੇ ਹਨ, ਕਿ ਜੀਵਾਤਮਾ ਦਾ ਪ੍ਰਕ੍ਰਿਤਿ (ਮਾਦੇ ਤੋਂ) ਯਾ ਆਤਮ ਅੰਸ਼ ਦਾ ਮਾਇਆ ਤੋਂ ਨਿੱਖੜਨਾ ਸਾਧਨ ਹੈ, ਕਿਉਂਕਿ ਇਨ੍ਹਾਂ ਦਾ ਮਿਲਨਾ ਹੀ ਦੁਖ ਦਾ ਹੇਤੂ ਹੈ, ਰੋਹਾ ਮਿਲਨਾ ਗ਼ਲਤੀ ਸੀ। ਸਤਿਗੁਰ ਜੀ ਇਹ ਸਾਰਾ ਹੁਕਮ ਵਿਚ ਹੋਇਆ ਦੱਸਦੇ ਹਨ। ਸ਼ਾਸਤ੍ਰਕਾਰ ਇਸ ਕਿਸ਼ਮ ਦੀ ਗੱਲ ਨੂੰ ਵਿਕਾਰ ਕਹਿ ਕੇ ਆਪਣੇ ਪੱਖ ਨੂੰ ਸਿੱਧ ਕਰਦੇ ਹਨ, ਕਿਉਂਕਿ ਵਾਹਿਗੁਰੂ ਨੂੰ ਅੱਛੇ ਤੇ

[illegible]

ਸਭਿ ਪਰਹਰਿਹੀਂ[1]। ਸੁਨਿ ਉਪਦੇਸ਼ ਰਿਦੇ ਜਿਨ ਧਾਰਾ। ਮੁਕਤਿ ਉਚਿਤ ਨਰ ਭਏ ਹਜ਼ਾਰਾਂ॥ ੭੩॥ ਕ੍ਰਿਪਾ ਦ੍ਰਿਸ਼ਟਿ ਦੇਖੇਂ ਜਗ ਸਾਈਂ। ਕਹੈਂ

[1]ਦੂਰ ਕਰਦੇ ਹਨ।

ਪਿਛੇ [ਪਿਛਲੇ ਪੰਨੇ ਦੀ ਬਾਕੀ ਟੂਕ]

ਨਿਰਵਿਕਾਰ ਦੱਸਦੇ ਹਨ, ਜੋਕਰ ਉਸ ਨੂੰ ਕੁਛ ਫੁਰੇ ਯਾ ਉਹ ਕੁਛ ਕਰੇ ਤਾਂ ਵਿਕਾਰੀ ਹੋਕੇ ਅਨਿੱਤ, ਅਨਾਦਿ ਅਨੰਤ ਨਹੀਂ ਰਹਿ ਸਕਦਾ। ਇਸ ਭੁਲੇਵੇ ਦਾ ਉੱਤਰ ਸਤਿਗੁਰੂ ਨੇ ਇਕ ਤੁਕ ਵਿਚ ਦਿਤਾ ਹੈ 'ਹੁਕਮੁ ਨ ਕਹਿਆ ਜਾਈ'। ਪਹਿਲੇ ਦੱਸਿਆ ਨੈ ਰਚਨਾ ਭੁੱਲ ਨਾਲ ਨਹੀਂ ਹੋਈ 'ਹੁਕਮੀ ਹੋਵਨਿ ਆਕਾਰ', ਫੇਰ ਅੱਗੇ ਸਮਝੇ ਕਿਸੇ ਸ਼ਾਸਤ੍ਰਕਾਰ ਨੇ ਇਤ੍ਰਾਜ਼ ਕੀਤਾ ਹੈ ਕਿ ਜੀ ਜੋ ਹੁਕਮ ਕਰੇਗਾ ਉਸ ਵਿਚ ਫੁਰਨਾ ਤੇ ਕ੍ਰਿਯਾ ਆਵੇਗੀ ਸੋ ਅਨਾਦ, ਅਨੰਤ, ਨਿਰਵਿਕਾਰ, ਨਿਰੰਜਨ, ਅੱਟਲ ਅਬਿਨਾਸ਼ੀ ਨਹੀਂ ਰਹੇਗਾ, ਤਾਂ ਸਤਿਗੁਰ ਫੁਰਮਾਉਂਦੇ ਹਨ 'ਹੁਕਮੁ ਨ ਕਹਿਆ ਜਾਈ' ਅਰਥਾਤ ਤੁਸੀਂ ਜਿਸਨੂੰ ਫੁਰਨਾ ਤੇ ਕ੍ਰਿਯਾ ਕਹਿੰਦੇ ਹੋ ਉਹ ਭੁਹਾਡਾ ਹੈ, ਅਪਣੇ ਫੁਰਨੇ ਤੇ ਕਰਨੇ ਦੀ ਤੁਸੀਂ ਸਾਈਂ ਵਿੱਚ ਸੰਭਾਵਨਾ ਕਰਕੇ ਟਪਲਾ ਖਾਂਦੇ ਹੋ, ਜਿਵੇਂ ਸਾਈਂ ਅਕੱਥ ਹੈ, ਮਨ ਬਾਣੀ ਤੋਂ ਪਰੇ ਹੈ, ਤਿਵੇਂ ਉਸਦਾ ਹੁਕਮ ਜੋ ਉਸਦੀ ਅਪਣੀ ਜ਼ਾਤ ਹੈ, ਕਥਨ ਤੋਂ ਪਰੇ ਹੈ। ਉਸੇ ਦੇ ਸਰੂਪ ਵਾਙੂ ਦੇਸ਼ ਕਾਲ, ਨਮਿੱਤ, ਵਸਤੂ ਤੋਂ ਪਰੇ ਹੈ। ਉਸ ਨੂੰ ਤੁਸੀਂ ਅਪਣੀ ਜਾਣ। ਕ੍ਰਿਯਾ ਤੇ ਫੁਰਨੇ ਦੀ ਸਦਰਜ਼ਤਾ ਦੇਕੇ ਦਲੀਲ ਕਰਦੇ ਹੋ ਇਹ ਗ਼ਲਤ ਹੈ, ਕਿਉਂਕਿ ਵਾਹਿਗੁਰੂ ਸਤਿ ਹੈ, ਪ੍ਰਕ੍ਰਿਤੀ ਵਾਂਙੂ ਨਹੀਂ ਜੋ ਜੜ ਹੈ, ਪਰ ਚੇਤਨ ਹੈ, ਚੇਤਨ ਪੁਰਖ (ਜੀਵ) ਵਾਂਙੂ ਨਹੀਂ ਜੋ ਕਲੇਸ਼ ਵਿਚ ਹੈ, ਪਰ ਆਨੰਦ ਹੈ। ਸੋ ਜੋ ਚੇਤਨ ਹੈ, ਉਹ ਜੇ ਸਾਡੇ ਵਾਂਙੂ ਕਿਰਿਆ ਕਰਦਾ ਹੈ ਤਾਂ ਜੀਵ ਹੈ, ਜੇ ਉਸ ਦੀ ਚੇਤਨਤਾ ਕਿਸੇ ਅਦੇਸ਼ ਅਕਾਲ ਅਕੱਥਨੀਯ ਰੰਗ ਵਿਚ ਹੈ, ਤਾਂ ਜੋ ਕੁਛ ਉਹ ਓਥੇ ਕਰਦੀ ਹੈ ਓਹ ਓਥੋਂ ਦਾ ਕੌਤਕਹੈ, ਜਿਸ ਦਾ ਗਜਾਨ ਸਾਨੂੰ ਨਹੀਂ, ਜਿਸ ਦੀ ਸਦਰਜ਼ਤਾ ਸਾਡੇ ਪਾਸ ਨਹੀਂ। ਦ੍ਰਿਸ਼ਟਾਂਤ ਲਈ ਜ਼ਿਮੀ ਤੇ ਰਹਿਣ ਵਾਲੇ ਜ਼ਿਮੀ ਦੇ ਦਰਯਾਵਾਂ ਦੇ ਜਾਣੂ ਹਨ, ਸਮਝਦੇ ਹਨ ਕਿ ਦਰਯਾ ਉਹ ਹੈ ਜਿਸਦੇ ਦੋ ਪਾਸੇ ਖੁਸ਼ਕੀ ਹੈ, ਵਿਚਕਾਰ ਪਾਣੀ ਦੀ ਰੌ ਚਲਦੀ ਹੈ, ਹੁਣ ਜੇ ਧਰਤੀ ਵਾਲੇ ਨੂੰ ਕਹੋ ਕਿ ਸਮੁੰਦਰ ਵਿਚ ਭੀ ਦਰਯਾ ਹਨ ਤਾਂ ਓਹ ਮਖ਼ੌਲ ਕਰੇਗਾ। ਕਿਉਂਕਿ ਸਮੁੰਦਰ ਵਿਚ ਖੁਸ਼ਕੀ ਦੀ (ਥਲ ਦੀ) ਸੰਭਾਵਨਾ ਹੋ ਨਹੀਂ ਸਕਦੀ, ਪਰ ਸਮੁੰਦਰ ਵਿਚ ਜਾਓ ਤਾਂ ਦਰਯਾ ਚੱਲ ਰਹੇ ਹਨ, ਆਸੇ ਪਾਸੇ ਪਾਣੀ ਠੰਢਾ ਹੈ ਵਿਚ ਇਕ ਗਰਮ ਰੌ ਹਜ਼ਾਰਾਂ ਮੀਲਾਂ ਤਕ ਟੁਰੀ ਜਾਂਦੀ ਹੈ, ਤੇ ਪ੍ਰਤੱਖ ਦਿਸਦੀ ਹੈ। ਤਿਵੇਂ ਅਕਾਲ, ਅਦੇਸ਼ ਨਮਿੱਤ ਤੇ ਵਸਤੂ ਰਹਤ(Absolute)ਪਰ ਮਾਤਮਾਂ ਵਿਚ ਓਹਕੁਛ ਨਹੀਂ ਜੋਸਾਡੇ ਮਨ ਬੁੱਧੀ ਤੇ ਵਿਚਾਰ ਵਿਚਹੈ,ਪਰ ਓਹ ਕੁਛ ਹੈ ਜੋ ਸਾਡੇ ਲਈ ਅਗੰਮ ਤੇ ਇਸ ਲਈ ਅਕੱਥ ਹੈ। ਪਰਮੇਸ਼ੁਰ ਜੀ ਦੇ ਉਸ ਚੇਤਨ ਤੇ ਅਨੰਦੀ ਖੇਲ ਨੂੰ ਸਤਿਗੁਰ ਹੁਕਮ ਕਹਿਕੇ, ਹੁਕਮ ਨੂੰ ਹੁਕਮੀ ਵਾਂਙੂ 'ਹੁਕਮੁ ਨ ਕਹਿਆ ਜਾਈ' ਦੱਸਦੇ ਹਨ।

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠਾਂ]

ਸ਼ਬਦ ਜਸੋਂ ਦ੍ਵੈਤ ਮਿਟਾਈ। ਦਿਢ ਅੱਭਜਾਸ ਸਿੱਖ ਮਨ ਹੋਵਾ। ਜਨਮ ਮਰਨ ਬੰਧਨ ਕੋ ਖੋਵਾ ॥ ੭੪ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉਤਰਾਰਧੇ 'ਸਿੱਖਨ ਉਪਦੇਸ਼' ਪ੍ਰਸੰਗ ਬਰਨਨੰ ਨਾਮ ਤ੍ਰਿਵੰਜਮੋ ਅਧਜਾਯ ॥ ੫੩ ॥

[ਪਿਛਲੇ ਪੰਨੇ ਦੀ ਬਾਕੀ ਟੂਕ]

ਇਸੀਤਰ੍ਹਾਂ ਸ਼ਾਸਤ੍ਰਕਾਰਾਂ ਨੇ ਕਰਮ ਨੂੰ ਪੂਰਨਤਾ ਦਿੱਤੀ ਹੈ । ਕਿਤਨਾ ਮਹਾਂ ਪੁਰਖ ਹੋ ਜਾਏ, ਪਰ ਇਕ ਅੱਕ ਦੇ ਤਿੱਤੇ ਨੂੰ ਬਚਪਨ ਦੀ ਭੋਲੀ ਉਮਰੇ ਇਕ ਸੂਲ ਚੋਭ ਬੈਠਣ ਤੇ ਸੂਲੀ ਲਟਕਦਾ ਹੈ, ਇਹ ਹਾਸੋ ਹੀਣੀ ਕਰਮ ਦੀ ਸਰਬੱਗਜਤਾ ਸਤਿਗੁਰਾਂ ਨਹੀਂ ਮੰਨੀ । ਕਰਮ ਨੂੰ ਮੰਨਿਆਂ ਹੈ, ਪਰ ਐਉਂ ਨਹੀਂ । ਗੁਰੂ ਗ੍ਰੰਥ ਵਾਕ ਹੈ:-'ਕਰਮ ਬਧ ਤੁਮ ਜੀਉ ਕਹਤ ਹੋ ਕਰਮਹਿ ਕਿਨਿ ਜੀਉ ਦੀਨੁ ਰੇ' । ਜੇ ਜੀਵ ਕਰਮਾਂ ਦੇ ਦੁਫੇੜ ਕਰਕੇ ਜੰਮਦਾ ਮਰਦਾ ਹੈ ਤਾਂ ਆਦਿ ਵਿਚ ਕਿਸ ਕਰਮ ਦੀ ਸਜ਼ਾ ਵਿਚ ਦੇਹ ਧਾਰੀ ਹੋਇਆ ਸੀ ? ਇਸੇ ਕਰਕੇ ਸਤਿਗੁਰਾਂ ਨੇ ਕਰਮਾਂ ਦੀ ਬਖਸ਼ਿਸ਼ ਭੀ ਦੱਸੀ ਹੈ, 'ਲੋਕਾ ਮਤ ਕੋ ਫਕੜਿ ਪਾਇ ॥ ਲਖਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ' ॥ ਕਰਮ ਨੂੰ ਅਟੱਲ ਮੰਨਣ ਵਾਲੇ ਰੱਬ ਨੂੰ ਦੁਨੀਆਂ ਦਾ ਰਾਜਾ ਤੇ ਜੀਵਾਂ ਨੂੰ ਮੁਜਰਮ ਸਮਝਦੇ ਹਨ, ਹਾਲਾਂ ਕਿ ਜਦੋਂ ਸੁਰਤ ਸ਼ੁਭ ਕਰਮ ਕਰਕੇ ਨਿਰਮਲ ਹੋਕੇ ਸਾਈਂ ਲਿਵ ਨਾਲ ਸੋਚ ਮੰਡਲ ਛੱਡਕੇ ਉਚੇਰੀ ਹੋ ਜਾਂਦੀ ਹੈ, ਤਦ ਹੇਠਲੇ ਕਾਨੂਨ ਉਸ ਪਰ ਹਾਵੀ ਨਹੀਂ ਰਹਿ ਸਕਦੇ । ਜੋ ਪੰਛੀ ਧਰਤੀ ਤੇ ਟੁਰ ਰਿਹਾ ਹੈ, ਧਰਤੀ ਦੇ ਦੁਖ ਸੁਖ ਦਾ ਭਾਗੀ ਤੇ ਗਰਦਾ, ਗਰਮੀ, ਸੱਟ ਮਾਰ ਸਭ ਲਈ ਉਸ ਦੇ ਕਰਮ ਉਸਨੂੰ ਬਚਾਉ ਯਾ ਨਾ ਬਚਾਉ ਦੇ ਰਾਹ ਦੱਸਣਗੇ, ਜਦੋਂ ਉਹ ਉੱਚੇ ਅਕਾਸ਼ਾਂ ਵਿਚ ਉਡ ਗਿਆ, ਫੇਰ ਅਕਾਸ਼ਾਂ ਦੇ ਨਿਯਮਾਂ ਵਿਚ ਜਾ ਪਹੁੰਚਾ ! ਵਿਚਾਰਾਂ ਕਰਨ ਵਾਲੇ ਵਿਚਾਰ ਮੰਡਲ ਵਿੱਚ ਗੱਲਾਂ ਕਰਦੇ ਹਨ, ਵਿਚਾਰ ਤੋਂ ਪਰੇ ਲਿਵ ਮੰਡਲ ਨਾ ਉਨ੍ਹਾਂ ਡਿੱਠਾ ਹੈ ਤੇ ਨਾ ਉਸ ਨੂੰ ਸਮਝਦੇ ਹਨ ।

ਫਿਰ ਸਾਂਖ, ਯੋਗ, ਵੇਦਾਂਤ ਦੇ ਝੀਕੇ ਦਾ ਅੱਭਜਾਸੀ ਮੁੱਢ ਤੋਂ ਹੀ ਜਗਤ ਤੋਂ ਅਲੱਗ ਹੁੰਦਾ ਹੈ । ਸਤਿਗੁਰ ਦੇ ਝੀਕੇ ਨਾਲ ਗ੍ਰਿਹਸਤ ਵਿਚ ਵੱਸਦਾ ਉੱਚਾ ਆਚਰਨ ਧਾਰਨ ਕਰਦਾ, ਸਾਈਂ ਦੀ ਲਿਵ ਵਿਚ ਰਹਿਕੇ ਅਪਣੇ ਅਮਲਾਂ ਤੋਂ ਅਪਣੇ ਵਰਤਾਵ ਤੋਂ ਜਗਤ ਲਈ ਇਕ ਜੀਉਂਦਾ ਇਲਹਾਮ ਤੇ ਸਦਗਤੀ ਦਾ ਨਮੂਨਾ ਬਣਦਾ ਹੈ ! ਸਿੱਖ ਤਿਆਗੀ ਹੋਵੇ, ਸਨ੍ਹਾਂ ਨਹੀਂ, ਪਰ ਆਦਰਸ਼ ਇਹ ਨਹੀਂ । ਜਗਤ ਵਿਚ ਰਹਿਕੇ ਸਾਈਂ ਦੀ ਲਿਵ ਨਾਲ ਮਾਨੋਂ ਮਾਂ ਦੀ ਉਂਗਲ ਫੜਕੇ ਵਿਚਰੇ, ਖਿੜੇ, ਖੁਸ਼ ਹੋਵੇ; ਫਿਰ ਸਤਿਗੁਰ ਜੀ ਦੇ ਹੁਕਮ ਅਨੁਸਾਰ ਦੇਖੇ :-'ਸਭੁ ਤੇਰਾ ਖੇਲੁ ਅਖਾੜਾ ਜੀਉ' ਨਜ਼ਰ ਪਵੇਗਾ ।

ਇਸ ਪ੍ਰਕਾਰ ਸ਼ਾਸਤ੍ਰਾਂ ਦੇ ਆਦਰਸ਼ ਤੇ ਗੁਰੂ ਸਾਹਿਬਾਂ ਦੇ ਆਦਰਸ਼ ਵਿਚ ਫਰਕ ਹਨ । ਸ਼ਾਸਤ੍ਰ ਫਿਲਸਫਾ ਹਨ, ਵੀਚਾਰ ਹਨ । ਗੁਰੂ ਸਾਹਿਬ ਜੀਅਦਾਨ ਦੇ ਦਾਤੇ ਹਨ ਤੇ ਅਮਲੀ ਜ਼ਿੰਦਗੀ ਸਿਖਾਲਦੇ ਹਨ, ਓਹ ਇਕ ਵਰਤਾਵੇ ਵਾਲਾ ਟੁਰਦਾ ਫਿਰਦਾ ਆਦਰਸ਼ਕ ਇਨਸਾਨ ਪੈਦਾ ਕਰਦੇ ਹਨ,

[ਬਾਕੀ ਟੂਕ ਵੇਖੋ ਅਗਲੇ ਪੰਨੇ ਦੇ ਹੇਠ]

੫੪. [ਗੁਰਮੰਤ੍ਰ ਮੰਗਲ। ਜੋਤੀ ਜੋਤ ਸਮਾਵਨ ਦੀਆਂ ਤਿਆਰੀਆਂ]

ਦੋਹਰਾ—ਮੋਹ ਭੂਤਨਾ ਮਨ ਲਗਜੋ ਕਿਤੇ ਉਪਾਇ ਨ ਜਾਇ।
ਮੰਤਰ ਸਤਿਗੁਰ ਸ਼ਬਦ ਤੇ ਕਰਿ ਅੱਭ੍ਯਾਸ ਨਸਾਇ ॥੧॥

ਲਗਜੋ=ਲੱਗਿਆ ਹੈ, ਚੰਬੜਿਆ ਹੈ। ਮੰਤਰ=ਓਹ ਵਾਕ ਜਿਸ ਦੇ ਪੜ੍ਹਿਆਂ ਭੂਤ ਪ੍ਰੇਤ ਨੱਸਦੇ ਹਨ, ਮਰਾਦ ਸਤਿਗੁਰ ਦੇ ਦੱਸੇ ਨਾਮ ਮੰਤ੍ਰ ਤੋਂ ਹੈ ਜਿਸ ਤੋਂ ਮੋਹ ਰੂਪੀ ਭੂਤਨਾਂ ਦੂਰ ਹੁੰਦਾ ਹੈ।
ਸ਼ਬਦ ਅੱਭ੍ਯਾਸ=ਸ਼ਬਦ ਦੇ ਅਭ੍ਯਾਸ ਤੋਂ ਮੁਰਾਦ ਨਾਮ ਜਪਣ ਦੀ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਉਨ੍ਹਾਂ ਦਾ ਉਦੇਸ਼ ਸੀ ਕਿ 'ਅਮਲ ਵਿਚ ਆਵੇ ਇਨਸਾਨ ਦਾ ਲਿਵ ਵਾਲਾ ਜੀਵਨ' ਓਹ ਜਾਣੇ ਮੁਬਾਰਕ, ਨਾ ਜਾਣੇ ਮੁਬਾਰਕ, ਪਰੰਤੂ 'ਉਸ ਦਾ ਅਮਲੀ ਜੀਵਨ ਲਿਵ ਵਾਲਾ ਹੋਵੇ' ਯਥਾ—'ਜੋ ਪ੍ਰਾਣੀ ਗੋਵਿੰਦੁ ਧਿਆਵੈ ॥ ਪੜਿਆ ਅਣਪੜਿਆ ਪਰਮਗਤਿ ਪਾਵੈ' ॥ ਓਹ 'ਸੰਤ ਹੋਵੇ ਕਰਨੀ ਵਿੱਚ, ਵਸਦਾ ਹੋਇਆ ਗ੍ਰਹਸਤ ਵਿੱਚ', ਅਤੇ ਉਸ ਤੋਂ ਜੋ ਹੋਵੇ ਓਹ ਸਦਾਚਾਰ ਹੈ, ਉਹ ਇਖ਼ਲਾਕ ਹੈ—'ਪ੍ਰਭ ਕੋ ਸਿਮਰਨ ਹੋਇ ਸੁ ਭਲਾ' ॥

ਅੱਖਾਂ ਨੂੰ ਚੁੰਧਿਆ ਦੇਣ ਵਾਲੀਆਂ ਅਕਾਸ਼ੀ ਉਚਿਆਈਆਂ ਮੁਬਾਰਕ ਹਨ, ਪਰ ਵੀਚਾਰ ਮੰਡਲ ਵਿਚ ਆਮ ਇਨਸਾਨ ਪੀੜਾ ਵਿਚ ਹੈ, ਉਸ ਦੀ ਪੀੜਾ ਦਾ ਕਾਰਨ ਰੱਬ ਨਾਲ ਵਿਛੋੜਾ ਹੈ, ਉਹ ਮੇਲ ਮਿਲੇ ਤੇ ਫੇਰ ਵਿਚਰੇ ਜਗਤ ਵਿਚ। ਸੁਖੀ ਹੋਵੇ ਖੁਸ਼ੀ ਹੋਵੇ ਤੇ ਸੁਖ ਤੇ ਖੁਸ਼ੀ ਦੀ ਛੁਹ ਜਗਤ ਵਿਚ ਲਾਵੇ।

ਸੋ ਕਵਿ ਜੀ ਨੇ ਜੋ ਸਾਂਖ ਯੋਗ, ਵੇਦਾਂਤ, ਤੇ ਇਨ੍ਹਾਂ ਦੇ ਆਦਰਸ਼ (ਕਿ ਸੰਸਾਰ ਦੁਖ ਰੂਪ ਹੈ,) ਤੇ ਨਿਰਭਰ ਰੱਖਣ ਵਾਲੀ ਭਗਤੀ ਦੇ ਅਸੂਲ, ਉਨ੍ਹਾਂ ਦਾ ਫਿਲਸਫਾ, ਤੇ ਸਾਧਨ ਵਰਣਨ ਕੀਤੇ ਹਨ, ਉਹਨਾਂ ਨੂੰ ਸਮਝਣ ਵੇਲੇ ਉੱਪਰ ਲਿਖੇ ਸੰਖੇਪ ਫਰਕਾਂ ਨੂੰ ਵਿਚਾਰਕੇ ਭਾਈ ਗੁਰਦਾਸ ਤੇ ਗੁਰਬਾਣੀ ਦੀ ਰੌਸ਼ਨੀ ਵਿਚ ਇਹ ਵਿਚਾਰ ਕਰਨਾ ਲੋੜੀਦਾ ਹੈ। ਜੇ ਨਿਰਾ ਸ਼ਾਸਤ੍ਰਿਕ ਨੁਕਤਾ ਖਜਾਲ ਲੈ ਲਓਗੇ ਤਾਂ ਮੁੜ ਉਹਨਾਂ ਦੁਖਾਂ ਵਿਚ ਜਾਕੇ ਪੈਣ ਦਾ ਡਰ ਹੈ, ਜੋ ਸਤਿਗੁਰ ਨੇ ਮੇਟੇ ਸਨ। ਗੁਰ ਸਿੱਖੀ ਨਿਰੋਲ ਸਿੱਖਣ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਭਾਈ ਗੁਰਦਾਸ ਜੀ ਦੀ ਬਾਣੀ ਹੈ। ਮੁਕਾਬਲਾ ਕਰੋ ਜਪੁਜੀ ਦਾ ਤੇ ਗੀਤਾ ਦਾ, ਗੀਤਾ ਵਿਚ ਮਨ ਤੇ ਅੰਦਰਲੇ ਦੇ ਫਿਲਸਫੇ ਦੱਸੇ ਹਨ। ਜਪੁਜੀ ਵਿਚ ਕੁਦਰਤ ਤੇ ਰਚਨਾ ਦੇ ਪ੍ਰਕਾਸ਼ ਦੇ ਵਰਣਨ ਤੇ ਕੁਦਰਤ ਨਾਲ ਇਕਸੁਰ ਹੋਕੇ ਅਮਲੀ ਜੀਵਨ ਤੇ ਤਮਰਥੇ ਵਿਚ ਆ ਜਾਣ ਵਾਲੇ ਨੁਕਤੇ ਦਿੱਤੇ ਹਨ। ਫਿਲਸਫੇ ਦਿੱਤੇ ਹਨ ਪਰ ਅਮਲੀ ਰੋ ਵਿਚ ਪੋਕੇ।

ਸੁਖਮਨੀ ਵਿਚ ਇਸੇ ਅਮਲੀ ਜੀਵਨ ਦੀ ਰਹਿਬਰੀ ਕਰਦੇ ਇਕ ਥਾਂ ਕਹਿੰਦੇ ਹਨ 'ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ॥ ਸਸੀਅਰ ਸੂਰ ਨਖ਼ਤ੍ਰ ਮਹਿ ਏਕੁ॥' ਇਸ ਵਿਚ ਦੇਖੇ ਫਿਲਸਫੇ ਦੇ ਗਜ਼ਾਨ ਵਿਚ 'ਇਕ' ਦੇ ਖਜਾਲ ਕੀਤੇ ਨੁਕਤੇ ਨੂੰ

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠਾਂ]

ਅਰਥ—ਮੋਹ (ਰੂਪੀ) ਭੂਤਨਾ ਮਨ ਨੂੰ ਚੰਬੜਿਆ ਹੈ ਕਿਸੇ ਉਪਾਇ ਨਾਲ ਲਹਿੰਦਾ ਨਹੀਂ, (ਇਹ ਭੂਤਨਾ) ਸਤਿਗੁਰ ਦੇ ਮੰਤ੍ਰ ਤੋਂ ਨੱਸਦਾ ਹੈ (ਸੋ ਤੂੰ ਸਤਿਗੁਰੂ ਜੀ ਦੇ ਬਖਸ਼ੇ) ਸ਼ਬਦ ਦਾ ਅਭਯਾਸ ਕਰ।

ਚੌਪਈ॥ ਸ਼੍ਰੀ ਗੁਰ ਕਥਾ ਬੋਰ ਹੀ ਗਾਈ। ਨਹਿੰ ਮੋਤੇ ਸਭਿ ਜਾਇ ਬਨਾਈ॥ ਪ੍ਰਭੁ ਕੀ ਮਹਿਮਾ ਊਚਹੁੰ ਊਚੀ[1]। ਮੇਰੀ ਮਤ ਹੈ ਨੀਚਹੁੰ ਨੀਚੀ[2]॥ ੨॥ ਕੈਸੇ ਸਮਤਾ ਤਿਸਕੀ ਹੋਇ। ਰੈਚਕ ਮੇਰੁ[3] ਸਮਝਿਯੇ ਸੋਇ। ਕੀਟੀ ਚਹੈ ਜਿ ਸਾਗਰ ਤਰਨੋ। ਕਿਸ ਪ੍ਰਕਾਰ ਹੈ ਪਾਰਨ ਪਰਨੋ[4]॥ ੩॥ ਅਬ ਜਿਹ ਬਿਧਿ ਬੈਕੁੰਠ ਸਿਧਾਰੇ। ਤਿਉਂ ਮੈਂ ਕਹੌਂ ਸੁਨਹੁ ਹਿਤਧਾਰੇ। ਏਕ ਦਿਵਸ ਚਲਦਲ[5] ਕੀ ਛਾਈ। ਬੈਠੇ ਹੁਤੇ ਭੋਰ[6] ਜਗ ਸਾਈਂ॥੪॥ ਮਹਿਖੀ ਬਛ੍ਰਵਾ ਛੁਧਾ ਵਿਸ਼ੇਖੀ[7]। ਤ੍ਰਿਣ ਬਿਹੀਨ[8] ਜਬਿ ਸਗਰੀ ਦੇਖੀ। ਕਮਲਾ ਨਾਮ ਦਾਸ ਇਕ ਅਹਾ। ਤਿਹ ਬੁਲਾਇ ਕੈ ਸ਼੍ਰੀ ਪ੍ਰਭੁ ਕਹਾ॥ ੫॥ 'ਭਏ ਛੁਧਾਤੁਰ ਪਸੂ ਸਮੂਹਾ। ਆਨਹੁ ਤ੍ਰਿਣ ਜਾਇ ਨਿਜ ਜੂਹਾ[9]। ਸੁਨਿ ਤਿਨ ਬਚਨ ਪਿਆਨਾ ਕੀਨਾ। ਜਹਾਂ ਬਿਸਾਲ ਘਾਸ ਕੋ ਚੀਨਾ॥ ੬॥ ਤਿਹ ਛਿਨ

---

[1]ਉੱਚਿਆਂ ਤੋਂ ਉੱਚੀ ਹੈ।[2]ਨੀਵੀਂ ਤੋਂ ਨੀਵੀਂ।[3]ਸੁਮੇਰੁ ਪਰਬਤ ਤੋਂ ਕਿਣਕਾ ਭਰ।[4]ਪਾਰ ਪੈਣਾ। [5]ਪੱਪਲ। [6]ਸਵੇਰੇ। [7]ਮਝੀਆਂ ਘੋੜੀਆਂ ਭੁਖੀਆਂ ਬਹੁਤ। [8]ਘਾਹ ਬਿਨਾ।[9]ਮਲਗੁਜ਼ਾਰ ਵਿਚੋਂ।

ਪਿਛਲੇ ਪੰਨੇ ਦੀ ਬਾਕੀ ਟੂਕ

ਕੁਦਰਤ ਦੇ ਪ੍ਰਕਾਸ਼ ਵਿਚ ਪ੍ਰਗਟ ਤੇ ਅਮਲੀ ਰੂਪ ਵਿਚ ਦਰਸ਼ਨ ਕਰਨ ਤੇ ਉਸ ਨਾਲ ਇਕਸੁਰ ਹੋਣ ਦਾ ਰਾਹ ਦੱਸਦੇ ਹਨ। ਇਸ ਤਰ੍ਹਾਂ ਦੇ ਇਲਹਾਮੀ ਤੇ ਅਮਲੀ ਜੀਵਨ ਦੇ ਸਾਹਮਣੇ ਨਿਰੇ ਸੋਚ ਮੰਡਲਾਂ ਵਿਚ ਘੋਟ ਘੋਟ ਕੇ ਸੋਚ ਵਿਚ ਰਖੇ ਹੋਏ ਖਜਾਲ ਮਾਤ੍ਰ ਕੋਈ ਕੀਮਤ ਨਹੀਂ ਰਖਦੇ। 'ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖਵਾਰ।' ਕਵਿ ਜੀ ਜਗ੍ਹਾ ਜਗ੍ਹਾ ਗੁਰਸਿੱਖੀ ਦੀ ਪੂਰਤਾ ਬੀ ਕਰਦੇ ਜਾਂਦੇ ਹਨ, ਪਰ ਕਵਿਤਾ ਤੇ ਸੰਖੇਪ ਹੋਣ ਕਰਕੇ ਪਾਠਕ ਉਥੇ ਅਟਕਦੇ ਨਹੀਂ, ਯਥਾ ਦੇਖੋ ਇਸੇ ਉੱਤਰਾਰਧ ਦਾ ਅਧਯਾਯ ਪਪ ਅੰਕ ੪੪ 'ਪੂਰਬ ਸਾਧਨ ਮੁਕਤਿ ਕਰਤ ਔਰੇ ਬਿਧਿ ਚੀਨੀ। ਤਿਨ ਤੇ ਤੁਮਹਿ ਸੁਖੇਨ ਕੀਨ ਇਹ ਰੀਤ ਨਵੀਨੀ' ਸੋ ਅਜਾਣ ਪਾਠਕ ਗ਼ਲਤੀ ਨਾਲ ਮੁੜ ਉਦਾਸੀ ਦੀ ਨੀਂਹ ਤੇ ਉਸਰੇ ਕਿਸੇ ਗ਼ਲਤੀ ਨਾਲ ਬਣ ਗਏ ਸੰਸਾਰ ਤੋਂ ਭੱਜ ਜਾਣ ਲਈ ਨਿਖੇੜੇ ਵਾਲੇ ਪੁਰਾਣੇ ਆਦਰਸ਼ਾਂ ਵਿਚ ਜਾਕੇ ਸ਼ਾਸਤ੍ਰਾਂ ਦੇ ਬਣਾਂ ਵਿਚ ਗੁਆਚ ਜਾਂਦੇ ਹਨ, ਗੁਰ ਸਿੱਖਾਂ ਨੂੰ ਇਸ ਭੁੱਲ ਤੋਂ ਬਚਾਉਣ ਲਈ ਸੰਖੇਪ ਮਾਤ੍ਰ ਢਰਕ ਉੱਤੇ ਇਖਲਾਏ ਹਨ, ਗੁਰੂ ਜੀ ਦੀ ਦਰਸ਼ਨ ਵਿਦਯਾ ਬੀ ਸਭ ਤੋਂ ਅਗੋਰੇ ਹੈ। ਇੱਥੇ ਥਾਂ ਨਹੀਂ ਕਿ ਇਨ੍ਹਾਂ ਤੇ ਬਹੁੰ ਵਡੀ ਵਜਾਖਯਾ ਕੀਤੀ ਜਾਵੇ, ਕੁਛ ਵਧੇਰੇ ਸਮਝਣ ਲਈ, ਪ੍ਰੀਤਮ ਜੀ, ਬਖਸ਼ਿੰਦ ਮਹਰੱਮ, ਸਭ ਤੋਂ ਵਡਾ ਸਤਿਗੁਰ ਨਾਨਕ ਆਦਿ ਲੇਖ, 'ਕਲਗੀਧਰ ਚਮਤਕਾਰ' ਤੇ 'ਗੁਰ ਨਾਨਕ ਚਮਤਕਾਰ' ਵਿਚੋਂ ਪੜ੍ਹਨੇ ਸੁਖਦਾਈ ਹੋ ਸਕਦੇ ਹਨ।

ਆਇਸੁ[1]ਕੋ ਧਰਿ ਬੇਸਾ। ਆਏ ਤ੍ਰੈ ਬਿਧਿ[2],ਸ਼ੰਭੁ[3],ਸੁਰੇਸ਼ਾ[4]। ਕਮਲਾ ਜਾਤਿ ਵਹਿਰ ਕੋ ਹੇਰਾ। ਨਾਮ ਲੇਯ ਤਬ ਊਚੋ ਟੇਰਾ ॥ ੭ ॥ ਨਿਕਟਿ ਬੁਲਾਯੋ ਬਚਨ ਉਚਾਰਾ[5]ਇਕ ਕਾਰਜ ਤੁਮ ਕਰਹੁ ਹਮਾਰਾ। ਇਹ ਬਿਭੂਤਿ ਲੈਕੈ ਕਰ ਮਾਂਹੀ। ਜਾਵਹੁ ਸ਼੍ਰੀ ਨਾਨਕ ਕੇ ਪਾਹੀ ॥ ੮॥ ਜਾਇ ਦਿਖਾਵਹਿੰਗੋ ਤੂੰ ਜਬਿ ਹੀ।ਉੱਤਰ ਕਛੂ ਦਹਿੰ ਪ੍ਰਭੂ ਤਬਿਹੀ।ਸੋ ਸੁਨਿਕੈ ਹਮ ਪਾਸ ਕਹੀਜੈ। ਜਾਹੁ ਅਬੈ ਨਹਿੰ ਬਿਲਮ ਕਰੀਜੈ'॥੯॥ ਕਮਲੈ ਪਿਖਿ ਸਰੂਪ ਤਿਨ ਕੇਰਾ। ਕ੍ਰਾਂਤਿਮਾਨ ਅਤਿ ਸ਼ੁਭਤਿ ਘਨੇਰਾ[6]। ਅਚਰਜ ਭਯੋ ਤਬੈ ਮਨ ਮਾਂਹੀ। ਲਖੇ ਨ ਜਾਹਿੰ ਕਿ ਸੁਰ ਨਰ[7] ਆਹੀਂ ॥ ੧੦ ॥ ਹਟਨ ਲਗਸੋ ਉਰ ਭਈ ਬਿਚਾਰਾ। ਗੁਨਿਕੈ ਤਿਨਸੋਂ ਬਚਨ ਉਚਾਰਾ 'ਸਤਿਗੁਰ ਕੀ ਆਇਸੁ ਅਸ ਮੋਹੀ। ਪੁਨ ਜਾਵੋਂ ਤ੍ਰਿਣ ਭਾਰ ਜਿ ਹੋਹੀ' ॥ ੧੧ ॥ ਦੋਇ ਮਹੂਰਤ ਮਹਿੰ ਕਰਿ ਲੈਹੌਂ।ਪੁਨ ਤੁਮ ਜਾਇ ਸੰਦੇਸਾ ਦੈਹੌਂ'।ਤਬਿ ਸੁਰੇਸ਼ ਉਠ ਔਸੋ ਕੀਨਾ। ਭਾਰਤ੍ਰਿਣਨ ਮੁਸ਼ਕ[8]ਕਰਿ ਦੀਨਾ॥੧੨॥ਸਿਰ ਉਚਵਾਇ ਸੁ ਪੁਰੀ ਪਠਾਵਾ। ਕਮਲੈ ਹਿਰਦੈ ਅਚਰਜ ਪਾਵਾ।–ਅਜ਼ਮਤਿ ਯੁਕਤ ਤੇਜ ਦਿਪਤਾਈ। ਭੇਵ ਨ ਇਨ ਕੋ ਜਾਨਸੋ ਜਾਈ–॥ ੧੩ ॥ ਪੁਰਿ ਮਹਿੰ ਤੂਰਨ ਜਬਿਹੀ ਆਵਾ। ਪਿਖਤਿ ਹੁਤੇ ਪ੍ਰਭ ਬਚਨ ਅਲਾਵਾ। 'ਕਮਲੇ ਜਸਪਦ[9] ਤ੍ਰਿਣ ਲੈ ਆਯੋ। ਕਿਧੌਂ ਕਿਸੁ ਕੋ ਜਾਇ ਚੁਰਾਯੋ॥੧੪॥ ਬਲਛਲ ਕਰਿ ਜੋ ਲੀਨੇ ਪਰਕੋ[10]। ਤੌ ਨਹਿੰ ਜਾਹੁ ਅਗਾਰੀ ਘਰ ਕੋ। ਹਮਰੀ ਮਹਿਖਨ ਨਾਂਹਿ ਖੁਆਇ। ਬਹੁਰ ਧਰਹੁ ਜਹਿੰ ਤੇ ਤੂੰ ਲਜਾਇ*' ॥੧੫॥ ਦੋਹਰਾ ॥ ਕਮਲਾ ਬੋਲਸੋ ਬੰਦਿ ਕਰ 'ਨਹੀਂ ਚੁਰਾਯੋ ਜਾਇ। ਜਿਉਂ ਆਨੇ ਤੂਰਨ ਤ੍ਰਿਣਨ ਤਿਉਂ ਸੁਨੀਏ ਸੁਖ-ਦਾਇ!:–॥੧੬॥ਚੌਪਈ॥ ਤ੍ਰੈ ਜੋਗੀ ਬਾਹਰ ਹੈਂ ਬੈਸੇ।ਦੇਖੇ ਮੈਂ ਸੁਅਜ਼ਮਤੀ[11] ਜੈਸੇ।ਏਕ ਮੁਸ਼ਟ ਮਹਿੰ ਤ੍ਰਿਣ ਤਿਨ ਲੇ ਕਰਿ।ਭਾਰ ਬੰਧਾਇ ਉਚਾਇ ਦਯੋ ਸਿਰ ॥੧੭॥ ਤੁਮਕੋ† ਏਕ ਸੰਦੇਸ਼ਾ ਦੀਨੋ'। ਕਹਿ, ਪਟ ਗਾਂਠੀ[12] ਖੋਲਨ ਕੀਨੋ। ਦਈ ਬਿਭੂਤ ਗੁਰੂ ਕਰ ਮਹਿੰ ਜਬਿ। ਸ਼ੰਕਰ ਕਰ ਕੀ[13]ਜਾਨਿ ਲਈ ਤਬਿ ॥੧੮॥'ਕਮਲਾ!ਹਮਰੋ ਲਜਾਇ‡ਸੰਦੇਸ਼ਾ'। ਤੀਨ ਬੇਰ ਇਉਂ ਕਹਿ

---

[1]ਜੋਗੀ ਦਾ (ਦੇਖੋ ਅੱਗੇ ਅੰਕ ੧੭)। [2]ਬ੍ਰਹਮਾ। [3]ਸ਼ਿਵ। [4]ਵਿਸ਼ਨੂੰ (ਅ) ਇੰਦ੍ਰ। [5]ਸ਼ੋਭਾਵਾਨ, ਬੜਾ ਸ਼ੋਭ ਰਿਹਾ ਹੈ (ਰੂਪ)। [6]ਦੇਵਤੇ ਯਾ ਪੁਰਸ਼ਾ। [7]ਫਿਰਜਾਵਾਂ ਜੋ ਘਾਹ ਦੀ ਪੰਡ ਹੋਵੇ। [8]ਮੁੱਠੀਕੁ ਭੋਂ। [9]ਛੋਤੀ। [10]ਪਰਾਏ ਦੇ। [11]ਕਰਾਮਾਤੀ। [12]ਬਸਤ੍ਰ ਦੀ ਗੰਢ। [13]ਸ਼ਿਵ ਦੇ ਹੱਥਾਂ ਦੀ।

*ਏਹ ਬਿਲਾਸ ਦੇ ਬਚਨ ਹਨ। †ਪਾ:–ਤੁਮਰੋ। ‡ਪਾ:–ਲਜਓਂ।

ਜਗਤੇਸ਼ਾ। ਬਹੁਰ ਬਚਨ ਉਚਰੇ ਸ਼੍ਰੀ ਬਦਨਾ। 'ਕਮਲੇ! ਜਾਹੁ ਸਧਾਰਣ ਸਦਨਾ'[1] ॥ ੧੯ ॥ ਆਨਹੁ ਹਮਰੇ ਨਿਕਟਿ ਬੁਲਾਈ'। ਗਮਨਜੋ ਕਮਲਾ ਆਇਸੁ ਪਾਈ। ਸ਼੍ਰੀ ਅੰਗਦ ਤੇ ਸੋ ਪਸ਼ਚਾਤੀ। ਕਰਤਿ ਰਹਤਿ ਸੇਵਾ ਦਿਨ ਰਾਤੀ॥੨੦॥ਸਗਰੇ ਬਸਤਰ ਸੂੱਛ ਸੁਕਰਿਹੀ'।ਚਰਨ ਪਖਾਰਿ ਹਰਖ ਉਰ ਭਰਿ ਹੀ ।ਇੱਤਯਾਦਿਕ ਜੋ ਸੇਵਾ ਸਾਰੀ। ਕਰਤਿ ਸਦਾ ਪ੍ਰੀਤੀ ਉਰਧਾਰੀ ॥ ੨੧ ॥ ਸੋ ਬੁਲਵਾਇ ਲੀਨ ਨਿਜ ਸੰਗਾ। ਗਮਨੇ ਬਾਹਿਰ ਗੁਰੂ ਉਤੰਗਾ। ਔਰ ਦਾਸ ਸਭਿ ਦੀਨ ਹਟਾਈ। ਪਹੁੰਚਤਿ ਭਏ ਜਾਇ ਤਿਹ ਥਾਈਂ॥੨੨॥ ਕਿਤਿਕ ਦੂਰ ਬੈਠਾਇ ਸਧਾਰਣ। ਮਿਲੇ ਜਾਇ ਤਿਨ[2] ਨਰਕ ਨਿਵਾਰਣ[3]।*ਜਯਤ ਸੱਚਦਾਨੰਦ ਸੰਦੋਹੀ"*[4]। ਕਹਿ ਅਸ ਉਠੇ[5] ਪਰਮ ਸੁਖ ਹੋਹੀ॥੨੩॥ ਦੇਖਿ ਸਰੂਪ ਰਿਦੇ ਹਰਖਾਏ। ਲੋਚਨ ਕਮਲ ਪ੍ਰਫੁੱਲ ਸੁਹਾਏ। ਬਹੁਰ ਪ੍ਰੇਮ ਯੁਤਿ ਉਸਤਤਿ ਠਾਨੀ। ਪਰਮ ਮਨੋਹਰ ਕ੍ਰਮ ਮਨਬਾਨੀ[6] ॥ ੨੪ ॥ ਤੋਟਕ ਛੰਦ ॥ 'ਅਭਿਰਾਮ ਸਦਾ ਸੁਖਧਾਮ[7] ਪ੍ਰਭੂ। ਗਤਿਦਾਯਕ ਨਾਯਕ ਲੋਕ ਸਭੂ[8] ! ਦੁਖ ਘਾਯਕ[9] ਸਾਯਕ[10] ਬੈਨ ਤੁਯੰ[11]। ਭਵ[12] ਪਾਲਿਕ[13],ਕਾਲਿਕ[14],ਨਿੱਤ ਜਯੰ[15]॥੨੫॥ਤੁਮ ਬਾਵਨ ਪੂਰਬ ਰੂਪ ਧਰਜੋ। ਹੁਇ ਰਾਘਵ[16]ਰਾਵਨ ਦੈਤ ਹਰਜੋ। ਪੁਨ ਜਾਦਵ ਬੀਸ਼ਹਿ ਕੰਸ ਮਰਜੋ[17]। ਕਲਿਕਾਲ ਸੁ ਨਾਨਕ ਨਾਮ ਪਰਜੋ॥੨੬॥ਤਵ ਸੀਸ ਸਹੰਸ੍ਰ,ਨ ਏਕਸਿਰੀ। ਕਰ ਪਾਦ[18] ਅਨੇਕ, ਨ ਏਕ ਕਰੀ। ਬਿਨ ਅੰਤ ਬਿਲੋਚਨ[19]ਕੋਇ ਨ ਹੈਂ। ਬਹੁ ਮੂਰਤਿ ਹੋ, ਅਨਮੂਰਤਿ ਹੈਂ॥੨੭॥ ਜਗ ਨਾਮ ਸਹੰਸ੍ਰ, ਅਨਾਮ ਅਹੋ[20]। ਬਹੁ ਸ਼ੂਨਨ ਤੇ, ਬਿਨ ਸ਼ੂੰਨ ਰਹੋ। ਬ੍ਰਹਮੰਡ ਬਰਾਠ ਸਰੂਪ ਤੁਯੰ[21]। ਹਹਿੰ ਲੋਚਨ ਭਾਨੁ ਮਯੰਕ ਦੁਯੰ[22] ॥ ੨੮ ॥ ਅਸ਼ਟਾਦਸ ਭਾਰ ਰੁਮਾਵਲਿ-

---

[1]ਨਾਮ ਹੈ ਸਿੱਖ ਦਾ ਸਧਾਰਣ, ਤਿਸ (ਸਿੱਖ) ਦੇ ਘਰ। [2]ਭਾਵ ਧੋਂਦਾ ਹੁੰਦਾ ਸੀ। [3]ਤਿਨ੍ਹਾਂ (ਸ਼ਿਵ ਆਦਿਕਾਂ) ਨੂੰ। [4]ਭਾਵ ਸ਼੍ਰੀ ਗੁਰੂ ਜੀ। *"ਜੇ ਸਤਚਿਤ ਆਨੰਦ ਹੋਵੇ' ਉਨ੍ਹਾਂ ਨੇ ਗੁਰੂ ਜੀ ਨੂੰ ਕਿਹਾ। [5](ਜੋਗੀ) ਉਠੇ। [6]ਅਨ ਬਾਣੀ ਕਰਮ ਕਰਕੇ(ਉਨ੍ਹਾਂ ਸ਼ਿਵ ਆਦਿਕਾਂ ਨੇ)ਉਸਤਤਿ ਕੀਤੀ। [7]ਸੁਖਾਂ ਦੇ ਘਰ ਹੋ। [8]ਸਵਾਮੀ ਸਾਰਿਆਂ ਲੋਕਾਂ ਦੇ। [9]ਨਾਸ਼ਕ। [10]ਤੀਰ(ਅ)ਤਲਵਾਰ। [11]ਤੇਰੇ ਬਚਨ ਹਨ। [12](ਸੰਸਾਰ ਨੂੰ) ਜਨਮ ਦੇਣ ਵਾਲੇ ਹੋ। [13]ਪਾਲਣ ਵਾਲੇ ਹੈਂ। [14]ਨਾਸ਼ ਕਰਤਾ ਹੋ। [15]ਸਦਾ ਜੈ ਹੋਵੇ। [16]ਰਾਮਚੰਦ। [17]ਭਾਵ ਕ੍ਰਿਸ਼ਨ ਹੋਕੇ ਕੰਸ ਮਾਰਿਆ। [18]ਹੱਥ ਪੈਰ। [19]ਭਾਵ ਬਹੁਤੀਆਂ ਅੱਖਾਂ। [20]ਕੋਈ ਨਾਮ ਨਹੀਂ ਤੁਸਾਡਾ। [21]ਤੇਰਾ ਹੈ। [22]ਹੈਨਰੀ ਨੇਤ੍ਰ ਸੂਰਜ ਚੰਦ੍ਰਮਾ ਦੋਵੇਂ'।

*ਇਸੇ ਤੁਕਾਂ ਦਾ ਫਿਕਰਾ ਸ਼ਿਵ ਜੀ ਨੇ ਰਾਮਚੰਦ੍ਰ ਜੀਨੂੰ (ਬਾਲਕਾਂਡ ਵਿਚ) ਕਿਹਾ ਹੈ—
'ਜੋਯ ਸੱਚਿਦਾਨੰਦ ਜਗਪਾਵਨ, ਵਿਊਂ ਕਹਿ ਚਲੇ ਸਨੇਜ ਸੁਹਾਵਨ।'

ਯੰ[1]। ਉਦਰੋਦਧਿ ਹੈ[2], ਸਰਿਤਾ ਨਸਿਯੰ[3]। ਮੁਖ ਪਾਵਕ ਦਾੜ ਜਮੰ ਜਨਿਯੰ[4] । ਭੁਜ ਲੋਕ ਪਤੀ[5] ਤੁਮਰੀ ਗਨਿਯੰ ॥ ੨੯ ॥ ਸਤਿਲੋਕ ਸਿਰੰ, ਸੁ ਪਤਾਲ ਪਦੰ[6]। ਮਧਿ ਦੇਸ਼ ਛਿਤੰ[7], ਬਚ ਬੇਦ ਬਦੰ[8]। ਧ੍ਰਮ ਪੂਰਬ ਭਾਗ, ਅਧਰਮ ਪਿਠੰ[9]। ਕ੍ਰੂਵ ਕਾਲ[10], ਪ੍ਰਭੰਜਨ ਸ਼੍ਵਾਸ[11] ਨਿਠੰ[12] ॥ ੩੦ ॥ ਤਵ ਰੂਪ ਚਰਾਚਰ ਸਰਬੰ ਹਰੇ[13]। ਉਰ ਮਾਂਹਿ ਗੁਰੰ ਅਸ ਧ੍ਯਾਨ ਧਰੇ। ਨਰ ਤੇ ਭਵ ਸਿੰਧੁ ਨ ਬੀਚ ਪਰੇ[14]। ਹੁਇ ਮੋਖ, ਕੁਬੰਧਨ ਨਾਸ਼ ਕਰੇ[15] ॥ ੩੧॥ ਸਭਿ ਠੌਰ ਤੁਹੀ, ਨਿਰਲੇਪ ਰਹੋ। ਨਿਜ ਦਾਸਨ ਕੌ ਅੱਗ੍ਯਾਨ ਦਹੋ। ਹਮਰੀ ਤੁਮਕੌ ਪਦ ਬੰਦਨ ਹੋ। ਘਨ ਗ੍ਯਾਨ[16], ਪਖੰਡ ਨਿਕੰਦਨ[17] ਹੋ' ॥੩੨॥ ਚੌਪਈ॥ ਇਸ ਪ੍ਰਕਾਰ ਕਰਿ ਰੁਚਿਰ ਬਡਾਈ*। ਪੁਨ ਬਿਰੰਚ[18] ਅਸ ਗਿਰਾ ਅਲਾਈ। 'ਨਿਜ ਤਨ ਅੰਗਦ ਕਰਿ ਪਲਟਾਯੋ। ਕੀਨ ਸਥਾਪ ਨੀਕ ਮਨ ਭਾਯੋ ॥ ੩੩ ॥ ਸੱਤਿਨਾਮ ਪ੍ਰਗਟਨੋ ਜਗ ਜਾਪੁ। ਸੱਚਖੰਡ ਗਮਨਹੁ ਅਬਿ ਆਪੁ'। ਸੁਨਿ ਕੈ ਬਚ ਸ਼੍ਰੀ ਨਾਨਕ ਮਾਨੇ। ਨਿਜ ਸਥਾਨ ਸੋ ਤੀਨ ਸਿਧਾਨੇ॥ ੩੪॥ ਹਟਿ ਤਬਿ ਆਇ ਸਧਾਰਣ ਮਿਲੇ। ਤਿਹ ਕੌ ਠੌਰ ਦਿਖਾਵਨ ਚਲੇ।

---

[1]ਅਠਾਰਾਂ ਭਾਰ (ਬਨਸਪਤੀ ਜੋ ਹੈ, ਸੋ ਆਪ ਦੀ) ਰੋਮਾਵਲੀ ਹੈ। [2]ਸਮੁੰਦਰ ਪੇਟ ਹੈ। [3]ਨਦੀਆਂ ਨਾੜਾਂ ਹਨ। [4]ਅਗਨੀ ਮੁੰਹ ਹੈ, ਜਮ ਦਾੜਾਂ ਜਾਣੀਏ। [5]ਲੋਕ ਪਤੀ ਭੁਜਾ ਹਨ। ਲੋਕ ਨਾਥ, ਲੋਕ ਪਤਿ, ਲੋਕਪਾਲ, ਦਿਸ਼ਾਂ ਦੇ ਦੇਵਤੇ ਹਨ:-ਇੰਦਰ, ਅਗਨੀ, ਯਮ, ਸੂਰਯ, ਵਰੁਣ, ਵਾਯੂ, ਕੁਬੇਰ, ਚੰਦ। [6]ਸਤ ਲੋਕ ਸਿਰ ਹੈ, ਪਤਾਲ ਪੈਰ ਹਨ। [7]ਵਿਚਲਾ ਅੰਗ ਭਾਵ ਲੱਕ, ਸੋ ਧਰਤੀ ਹੈ। [8]ਗਿਆਨ ਦਾ ਕਥਨ ਬਚਨ ਹਨ। [9]ਸਰੀਰ ਦਾ ਸਾਹਮਣਾ ਪਾਸਾ ਧਰਮ ਹੈ, ਪਿਛਲਾ ਪਾਸਾ ਅਧਰਮ ਹੈ। [10]ਭਰਵੱਟੇ ਕਾਲ ਹੈ। [11]ਸਵਾਸ ਵਾਯੂ ਹੈ। [12]ਠੀਕ। [13]ਹੇ ਹਰੀ! ਤੇਰਾ ਰੂਪ ਚਰ ਤੇ ਅਚਰ ਸਾਰੇ ਹਨ। [14]ਹੇ ਗੁਰੋ ਜੋ ਐਸਾ ਧਿਆਨ ਦਿਲ ਵਿਚ (ਆਪ ਦਾ) ਧਰਦੇ ਹਨ ਸੋ ਨਰ ਸੰਸਾਰ ਸਾਗਰ ਵਿਚ ਨਹੀਂ ਪੈਂਦੇ। [15]ਖੋਟੇ ਬੰਧਨ ਨਾਸ਼ ਕਰ ਲਏ ਹਨ (ਉਨ੍ਹਾਂ ਨੇ)। [16]ਇਕ ਰਸ ਗਿਆਨ। [17]ਕੱਟਣਹਾਰ। [18]ਬ੍ਰਹਮਾ ਨੇ।

*ਇਹ ਸਤੋਤ੍ਰ ਬ੍ਰਹਮਾ, ਵਿਸ਼ਨੂ, ਸ਼ਿਵ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗਾਇਆ ਹੈ, ਇਸ ਤੋਂ ਕਵਿ ਜੀ ਨੇ ਸਪਸ਼ਟ ਕਰ ਦਿਤਾ ਹੈ ਕਿ ਓਹ ਗੁਰੂ ਜੀ ਨੂੰ ਸਭ ਤੋਂ ਉੱਚਾ ਮੰਨਦੇ ਹਨ। ਸ਼੍ਰੀ ਗੁ: ਨਾ: ਪ੍ਰ: ਪੂਰਬਾਰਧ ਦੇ ਅਧਯਾਯ ੧ ਅੰਗ ੫ ਵਿਚ ਜੋ ਸ਼੍ਰੀ ਗੁਰ ਨਾਨਕ ਜੀ ਨੂੰ ਆਪ ਨੇ ਪਰਾਵਰਾਂ ਦਾ ਨਾਥ ਕਿਹਾ ਸੀ, ਸੋ ਏਥੇ ਆ ਕੇ ਉਸ ਦਾ ਅਰਥ ਖੋਲ ਦਿੱਤਾ ਹੈ ਕਿ ਸ਼ਿਵ ਵਿਸ਼ਨੂ ਬ੍ਰਹਮਾਂ ਆਦਿ ਜੋ ਪਰਾਵਰ ਕਹਿਲਾਉਂਦੇ ਹਨ ਉਨ੍ਹਾਂ ਨੇ ਗੁਰੂ ਜੀ ਦਾ ਸਤੋਤਰ ਗਾਇਆ ਹੈ। ਚਾਹੇ ਗਾਇਆ ਉਨ੍ਹਾਂ ਨੇ ਆਪਣੇ ਹੀ ਨੁਕਤਾ ਖਿਆਲ ਤੋਂ ਹੈ।

ਅਸ਼ਟ ਵਿਘੇ ਕੋ ਏਕ ਕਿਦਾਰਾ[1]। ਤਹਾਂ ਠਾਂਢਿ ਹ੍ਵੈ ਬਚਨ ਉਚਾਰਾ॥੩੫॥ 'ਸੁਨਹੁ ਸਧਾਰਣ! ਇਹ ਅਸਥਾਨਾ। ਕਾਸ਼ਟ ਹਮਰੇ ਡਾਰਹੁ ਆਨਾ। ਜੋ ਕੋ ਬਰਜਹਿ ਕਹਿ ਥਲ ਔਰੀ। ਨਹਿ ਮਾਨਹੁ ਆਨਹੁ ਇਸ ਠੌਰੀ' ॥ ੩੬ ॥ ਨੀਕੀ ਵਿਧਿ ਸਮਝਾਯੋ ਤਾਂਹੀ। ਆਇ ਪ੍ਰਵੇਸ਼ੇ ਪੁਨ ਪੁਰਿ ਮਾਂਹੀ। ਚਲਦਲ ਤਰੇ ਬਿਰਾਜੇ ਆਈ। ਸਰਬ ਸਿੱਖ ਤਹਿੰ ਦਰਸ ਕਰਾਈਂ ॥ ੩੭॥ ਦੋਹਰਾ ॥ ਚਤੁਰ[2] ਚਾਦਰੇ ਰੁਚਿਰ[3] ਗੁਰ ਰਾਖਤਿ ਅਪਨੇ ਪਾਸ। ਬਿਮਲ ਜੁਗਲ ਕੋ ਕਰਿ ਭਲੇ ਧਰੈਂ, ਸੁ ਰਹੈਂ ਅਵਾਸ ॥੩੮॥ ਚੌਪਈ ॥ ਦ੍ਵੈ ਸਰੀਰ ਪ੍ਰਰ ਪਹਿਰੈਂ ਦਸ਼ਾਲਾ। ਜਿਨ ਕੇ ਨਾਮ ਤੁਟੈ ਜਮਜਾਲਾ। ਤਿਹ ਛਿਨ ਭਨਜੋ ਸਧਾਰਣ ਭਾਈਂ।'ਬਸਤ੍ਰ ਪਖਾਰਹੁ ਜਲ ਮਹਿੰ ਜਾਈ'॥੩੯॥ ਸੁਨਿ ਰਜਾਇ ਲੈ ਪਟ ਸੰਗ ਹਾਥਾ। ਵਹਿਰ ਪਖਾਰੇ ਜਲ ਕੇ ਸਾਥਾ। ਨੀਕੇ ਬਿਮਲ ਪ੍ਰੇਮ ਉਰਧਾਰੇ। ਆਤਪ[4] ਸੰਗ ਸੁਕਾਇ ਸਵਾਰੇ॥੪੦॥ਲੈ ਕਰਿ ਆਯੋ ਜਬੈ ਸਮੀਪਾ। ਪਿਖਿ ਬੋਲੇ ਬੇਦੀ ਕੁਲਦੀਪਾ।'ਇਨਕੋ ਰਾਖੋ ਅੰਤਰ ਠੌਰੀ।ਸਰਬ ਸ਼ਦਨ ਕੋ ਲਿੰਬ[5] ਬਹੋਰੀ॥੪੧॥ਊਪਰ ਤਰੇ ਸ੍ਵੱਛ ਕੋ ਕਰੀਏ।ਦਿਨਰਹਿ ਚੋਰ*,ਬਿਲਮ[6] ਪਰ-ਹਰੀਏ'।ਸੁਨਿ ਆਇਸੁ ਗਮਨਜੋ ਤਿਹ ਥਾਈਂ।ਨਿਸ ਮਹਿੰ ਟਿਕਹੀਂ ਜਹਾਂ ਗੁਸਾਈਂ॥੪੨॥ ਅਧਿਕ ਪ੍ਰੀਤ ਉਰ ਬਹੁਕਰ[7] ਦੀਨਾ। ਸਰਬ ਸਦਨ ਪੁਨ ਲੀਪਨ ਕੀਨਾ। ਊਰਧ ਤਰੈ[8] ਸ੍ਵੱਛ ਕਰਿ ਸਾਰੈ। ਗਯੋ ਬਹੁਰ ਜਹਿੰ ਮੋਖ ਉਦਾਰੇ ॥ ੪੩ ॥ ਹਾਥ ਜੋਰਿ ਕੈ ਬਚਨ ਬਖਾਨਾ। 'ਘਰ ਬਿਲੋਕਿ ਲਿਹੁ ਕ੍ਰਿਪਾਨਿਧਾਨਾ !। ਹ੍ਵੈ ਜਿ ਨੂਨਤਾ[9] ਤਿਹ ਮਹਿੰ ਕਹਿੰਵਾ[10]। ਦੇਹੁ ਬਤਾਇ, ਸੁਧਾਰੌਂ ਤਹਿੰਵਾ'॥੪੪॥ਸੁਨਿ ਕਰਿ ਉਠੇ ਕ੍ਰਿਪਾਲ ਬਿਸਾਲਾ।ਰੁਚਿਰਬਨਾਈ ਪਿਖਿ ਧ੍ਰਮਸਾਲਾ। ਖੁਸ਼ੀ ਸਧਾਰਣ ਪਰ ਬਹੁ ਕਰਿਕੈ। ਆਤਮ ਗਯਾਨ ਦੀਨ ਭ੍ਰਮ ਹਰਿਕੈ ॥ ੪੫ ॥ ਆਏ ਪੁਨ ਚਲਦਲ ਕੀ ਛਾਈਂ। ਬੈਠੇ ਸਿੱਖਨ ਸਭਾ ਸੁਹਾਈ।ਹੋਤਿ ਕੀਰਤਨ ਨਾਮ ਪ੍ਰਤਾਪਾ।ਜਿਹ ਸੁਨਿ ਮਿਟਹੀ ਤੀਨੋ ਤਾਪਾ ॥ ੪੬ ॥ ਦੋਹਰਾ ॥ ਨਿਤ ਪ੍ਰਤਿ ਜਿਵ ਵਿਵਹਾਰ ਹੈ ਤੈਸੋ ਚਲਨੋ ਸੁ ਜਾਇ।ਸਵਾ ਜਾਮ ਨਿਸ਼ ਰਹੇ ਤੇ ਬੈਠਹਿੰ ਸ਼੍ਰੀ ਗੁਰ ਨ੍ਹਾਇ॥੪੭॥ ਚੌਪਈ ॥ ਤਬਿ ਤੇ ਹੋਤਿ ਕੀਰਤਨ ਭਾਰੀ। ਮ੍ਰਿਦੁਲ ਮਧੁਰ ਧੁਨਿ ਰਾਗ ਮਝਾਰੀ। ਪੁਨਿ ਜਪੁ ਤਪੁ[11] ਹ੍ਵੈ ਗਯਾਨ ਸੁ ਧਯਾਨਾ। ਬੈਠਹਿੰ ਸਿੱਖ ਕਰਹਿੰ

[1]ਖੇਤ। [2]ਚਾਰ। [3]ਮਨੋਹਰ। [4]ਧੁੱਪ। [5]ਲੇਪਣ ਵਿਚ। [6]ਦੇਰ। [7]ਝਾੜੂ। [8]ਉੱਪਰ ਹੇਠ। [9]ਕਸਰ। [10]ਕਿਤੇ [11]ਭਾਵ ਬਾਣੀ ਨਾਮੁ ਦਾ ਜਾਪ ਤੇ ਸੇਵਾ। *ਪਾ:—ਤੁਸ਼ਨ ਹੋਇ=ਛਾਵ ਕਿਸੇ ਨੂੰ ਦੱਸੇ ਨਾ।

ਭਲ ਗਾਨਾ ॥੪੯॥ਬਾਦਿਤ ਤਾਰ[1] ਬਜਾਵਹਿੰ ਪਾਨਾ[2]।ਹ੍ਵੈ ਅਨੰਦ ਉਤਸਵ ਬਿਧਿ ਨਾਨਾ। ਏਕੰਕਾਰ ਪ੍ਰੀਤਿ ਰਸ ਪਾਗੇ[3]। ਨਿਸ ਬਾਸੁਰ ਹਿਰਦੇ ਅਨੁਰਾਗੇ॥੪੯॥ਦਰਸ਼ਨ ਕਰਹਿੰ ਮਲਿਨਤਾ ਭਾਗੀ। ਨਉਧਾ ਭਗਤਿ[6]* ਰਿਦੇ ਅਤਿ ਜਾਗੀ। ਏਕ ਰੰਗ ਮਹਿੰ ਰੰਗੇ ਸਭਿ ਹੀ। ਦ੍ਵੈਤ ਭਾਵ ਉਰ ਆਨਿ ਨ ਕਬਿਹੀ ॥ ੫੦ ॥ †ਭਏ ਬ੍ਰਿੱਖ ਜਿਉਂ ਸਿਖ ਉਪਕਾਰੀ। ਮੀਨ ਨੀਰ ਜਿਉਂ ਪ੍ਰੀਤ ਅਧਾਰੀ। ਨਾਮ ਜਪਤਿ ਚਾਤ੍ਰਿਕ ਕੀ ਭਾਂਤੀ। ਲੇਖਾ ਬਨਕ ਗ੍ਯਾਨ ਦਿਨ ਰਾਤੀ[5]॥੫੧॥ ਉਰਮਹਿੰ ਧ੍ਯਾਨ ਚਕੋਰਹਿ ਚੰਦੂ। ਲੋਚਨ ਅਲ ਗੁਰ ਪਦ ਅਰਬਿੰਦੂ[6]‡। ਸ਼ੁੱਛ ਰਿਦੇ ਜਿਉਂ ਗੰਗਾ ਨੀਰੂ।ਹਰਤਿ ਸਹੋਦਰ ਜਿਉਂ ਪਰ ਪੀਰੂ[7] ॥੫੨ ॥ ਰਾਗ ਕਰਤਿ ਪੁਲਕਤਿ ਤਨ ਐਸੇ[8]। ਪ੍ਰਮਾਨੰਦ ਮਹਿੰ ਜੋਗੀ ਜੈਸੇ।ਸੇਵਾ ਕਰਹਿੰ ਧਰਹਿੰ ਉਰ ਭਾਊ। ਪਾਇ ਪਰਮਪਦ ਪ੍ਰਭੂ ਪਸਾਊ[9] ॥ ੫੩ ॥ ਦੋਹਰਾ ॥ ਤਿਨ ਕੀ ਮਹਿਮਾ ਕਜਾਂ ਕਰਉਂ ਜੋ ਸਿਖ ਗੁਰੂ ਹਦੂਰ। ਮਮ ਮਤਿ ਮਸ਼ਕ[10] ਸਮਾਨ ਹੈ ਕਸ ਚਾਵਹਿ[11] ਗਿਰ ਭੂਰ[12] ॥ ੫੪ ॥ ਚੌਪਈ ॥ ਤ੍ਰਿਸ਼ਨਾ ਆਸਾ ਨਾਸ਼ੀ ਐਸੇ। ਬੈਨਤੇਯ ਹਨਿ ਉਰਗਨ ਜੈਸੇ[13]। ਕਾਮ ਕਰੋਧ ਲੋਭ ਹੰਕਾਰੂ।ਸਹਿਤ ਅਵਿੱਦ੍ਯਾ ਮੋਹ ਨਿਪਾਰੂ[14]॥੫੫॥ਹਿੰਸਾ ਕੂਰ, ਪਿਸ਼ਨਤਾ[15] ਨਿੰਦਾ। ਸਿੱਖੀ ਮਗ ਪਿਖਿ ਇਨਕੋ ਚਿੰਦਾ[16]। ਕੇਹਰਿ ਗਰ ਜਨਤੇ ਜਿਉਂ ਕਰੀ[17]।ਹੋਇ ਪੁੰਜ ਤੱਦ੍ਯਪ ਖਰ ਭਰੀ[18]॥੫੬॥ ਗੁਰ ਪ੍ਰਤਾਪ ਪਿਖਿ ਕਰਿ ਕਲਿਕਾਲਾ[19]। ਦੁਰਬਲ ਹੁਇ ਨਿਰਬਲਹਿ ਬਿਹਾਲਾ[20]। ਗ੍ਯਾਨ ਬਿਰੋਧੀ

---

[1]ਤਾਰਾਂ ਵਾਲਾ ਸਾਜ਼।[2]ਹੱਥਾਂ ਨਾਲ। [3]ਰਪੇ ਹੋਏ,ਸਰਸ਼ਾਰ।[6]ਨੌ ਪ੍ਰਕਾਰ ਦੀ ਭਗਤੀ। [5]ਬਾਣੀਆਂ ਜਿਵੇਂ ਲੇਖੇ ਵਿਚ ਦਿਨ ਰਾਤ ਹੈ ਤਿਵੇਂ ਗਿਆਨ ਵਿਚ ਸਿੱਖ। [6]ਅੱਖਾਂ ਭੌਰੇ ਹਨ ਚਰਨ ਕੋਲ ਫੂਲ ਹਨ। [7]ਪਰਾਈ ਪੀੜਾ ਭਰਾਵਾਂ ਵਾਂਙੂ ਦੂਰ ਕਰਦੇ ਹਨ। [8]ਤਨ ਪੁਲਕਾਵਲੀ ਵਿਚ ਐਉਂ ਆਉਂਦਾ ਹੈ। [9]ਪ੍ਰਭੂ ਦੀ ਕ੍ਰਿਪਾ ਨਾਲ। [10]ਮੱਛਰ। [11]ਕਿਵੇਂ ਚੁੱਕੇ। [12]ਵੱਡਾ ਪਹਾੜ। [13]ਗਰੜ ਮਾਰਦਾ ਹੈ ਸੱਪਾਂ ਨੂੰ ਜਿਵੇਂ। [14]ਸਮੇਤ ਅਵਿੱਦ੍ਯਾ ਤੇ ਮੋਹ ਰੂਪ ਰਾਜੇ ਦੇ। [15]ਚੁਗ਼ਲੀ। [16]ਚਿੰਤਾ ਹੋ ਗਈ ਹੈ। [17] [18]ਭਾਵੇਂ ਹਾਥੀਆਂ ਦੀ ਭਾਰ ਹੋਵੇ ਤਾਂ ਬੀ ਸ਼ੇਰ ਗਰਜਣ ਨਾਲ ਘਬਰਾ ਜਾਂਦੇ ਹਨ। [19] [20]ਕਲਜੁਗ ਨਿਰਬਲ (ਪੁਰਖ ਵਾਂਙੂ) ਦੁਰਬਲ ਹੋਕੇ ਬੁਰੇ ਹਾਲ ਵਾਲਾ ਹੋ ਗਿਆ ਹੈ।

*ਨੌ ਪ੍ਰਕਾਰ ਦੀ ਭਗਤੀ ਪਿੱਛੇ ਕਵੀ ਜੀ ਲਿਖ ਆਏ ਹਨ ਦੇਖੋ ਪੂਰਬਾਰਧ ਅਧਯਾਯ ੩੮ ਅੰਕ ੧੭ ਤੋਂ ਅੱਗੇ।

†ਕਵਿਤਾ ਦੇ ਅਦਭੁਤ ਕਟਾਖਾਂ ਸਮੇਤ ਗੁਰ ਸਿੱਖਾਂ ਦਾ ਦੈਵੀ ਜੀਵਨ ਕਵੀ ਜੀ ਪ੍ਰਗਟ ਕਰਨ ਲਗੇ ਹਨ।

‡ਪਾਃ—ਲੋਚਨ ਅਗਰ ਰਕਤ ਅਰਬਿੰਦੂ।

ਜੋ ਜਗ ਮਾਂਹੀ।ਸਭਹਿਨਿ ਕੋ ਚਿੰਤਾ ਅਵਗਾਹੀ[1] ॥੫੭॥ ਦੋਹਰਾ॥ ਸ਼੍ਰੀ ਨਾਨਕ ਦਰਸ਼ਨ ਉਦਧਿ[2] ਭਗਤਿ ਤਰੈਗ ਰੀਭੀਰ। ਗਯਾਨ ਇੰਦੁ ਪ੍ਰਦ ਰਿਦ ਖਿਖੈ,ਘਾਮ ਮੋਹ ਗਤਿ ਪੀਰ[3]॥੫੮॥ ਚੌਪਈ॥ ਚਿਤ ਚਕੋਰ ਚਿਤਵਤਿ ਚਖੁ ਸਾਰੇ[4]। ਬਿਖੈ ਮਨੋਰਥ ਕੋਕ ਦੁਖਾਰੇ[5]। ਦੁਖ ਸੁਖ ਸਮਤਾ ਜੋਨ੍ਹ[6], ਸੁਹਾਈ। ਦ੍ਵੈਤ ਦੁਹਾਗਣਿ ਕੋ[7] ਦੁਖਦਾਈ ॥ ੫੯ ॥ ਸੁਮਤਿ ਸੁਹਾਗਣਿ ਕੋ[8] ਸੁਖਕਾਰੀ। ਸ਼ੁਭ ਗੁਣ ਖਿਰੀ ਕੁਮੁਦਨੀ ਬਾਰੀ[9]। ਇਸ ਬਿਧਿ ਸਤਿਜੁਗ ਪੁਰਿ ਕਰਤਾਰਾ। ਬਰਤਾਯੋ ਤਿਹ ਕਾਲ ਉਦਾਰਾ ॥੬੦॥ ਤਿਸ ਨਿਸ ਗੁਰ ਜਾਗੇਕਿਧ ਮੱਜਨ।ਮਿਲੇ ਆਨ ਸਭਿਹੀ ਤਬਿ ਸੱਜਨ।ਹੋਤਿ ਕੀਰਤਨ ਕੀ ਧੁਨਿ ਭੂਰੀ।ਭਾਉ ਸੁ ਭਗਤਿ ਗਯਾਨ ਕੀ ਪੂਰੀ॥੬੧॥ਭਰੇ ਪ੍ਰੇਮ ਉਰ ਮੋਦ[10] ਬਢਾਈ। ਕੇਤਿਕ ਸੁਨਹਿੰ ਕਿਤਿਕ ਮੁਖ ਗਾਈ। ਤਿਹ ਛਿਨ ਬੈਠੇ ਸੋਚ ਬਿਮੋਚਨ। ਸੁਨਿਤਜੋਂ ਮੂੰਦੇ[11]ਕਮਲ ਦਲ ਲੋਚਨ ॥ ੬੨ ॥ ਲਗੀ ਸਮਾਧਿ ਅਖੰਡ ਸਰੂਪਾ।ਜਿਹ ਤੇ ਜਾਨੇ ਅਨੰਦ ਅਨੂਪਾ।ਸਗਰੇ ਅੰਗ ਅਡੋਲਰਹਾਏ। ਚਤੁਰ ਮਹੂਰਤ ਜਬੈ ਬਿਤਾਏ॥੬੩॥ ਬਿਕਸੇ ਤਬੈ ਰੁਚਿਰ ਜੁਗ ਲੋਚਨ। ਬੋਲੇ ਬਾਨੀ ਬੰਧ ਬਿਮੋਚਨ[12]। 'ਆਜ ਸਮਾਵਨ ਭਯਾ ਸੁਭਾਏ[13]। ਆਨਹੁ ਸੌਜ[14],ਬਿਲੰਬ ਗਵਾਏ॥੬੪॥ਪੁਸ਼ਪ, ਕਪੂਰ, ਪਟੀਰ[15] ਘਨੇਰਾ। ਕੁਸ਼ਾ[16], ਗੁਲਾਬ ਸੁਗੰਧਿ[17] ਬਧੇਰਾ।ਇੱਤਯਾਦਿਕ ਪਾਵਨ ਸਭਿ ਆਨਹੁਕਰਹੁ ਹਰਖ

---

[1]ਪੈ ਗਈ ਹੈ। [2.3]ਗੁਰ ਨਾਨਕ ਦਰਸ਼ਨ ਹੈ ਸਮੁੰਦਰ, ਭਗਤੀ ਹੈਨ ਲਹਿਰਾਂ,(ਇਹ ਸਮੁੰਦਰ) ਦੇਂਦਾ ਹੈ ਹਿਰਦੇ ਵਿਚ ਗਯਾਨ ਰੂਪੀ ਚੰਦਰਮਾਂ, (ਜਿਸ ਤੋਂ) ਦੂਰ ਹੁੰਦੀ ਹੈ ਮੋਹ ਰੂਪੀ ਧੁਪ ਦੀ ਪੀੜਾ। ਭਾਵ--ਗੁਰੂ ਨਾਨਕ ਦਾ ਦਰਸ਼ਨ (ਮਤ) ਸਮੁੰਦਰ ਹੈ, ਭਗਤੀ ਦੀਆਂ (ਯਾ ਭਗਤਾਂ ਰੂਪੀ) ਉਸ ਵਿਚ ਲਹਿਰਾਂ ਹਨ, ਗਯਾਨ (ਉਸ ਦਰਸ਼ਨ ਵਿਚ) ਚੰਦਰਮਾਂ ਹੈ, (ਚੰਦਰਮਾਂ ਦੀ ਖਿੱਚ ਨਾਲ ਸਮੁੰਦਰ ਉੱਛਲਦਾ ਹੈ ਜਿਸ ਨਾਲ ਠੰਢ ਵਰਤਦੀ ਹੈ, ਤਿਵੇਂ ਦਰਸ਼ਨ ਕਰਨ ਵਾਲਿਆਂ ਦੇ) ਦਿਲਾਂ ਵਿਚ (ਇਸ ਦਰਸ਼ਨ ਨਾਲ) ਮੋਹ ਰੂਪੀ ਧੁੱਪ ਦੀ ਪੀੜਾ ਨਾਸ਼ ਹੁੰਦੀ ਹੈ। ਵਿਸ਼ੇਸ਼--ਸਿੰਧੂ ਰਤਨ ਮਥਨ ਸਮੇਂ ਸਮੁੰਦਰ ਤੋਂ ਚੰਦਰਮਾਂ ਪ੍ਰਗਟਿਆ ਸੀ, ਇਸ ਲਈ ਗੁਰੂ ਨਾਨਕ ਦਰਸ਼ਨ ਰੂਪੀ ਸਾਗਰ, ਗਿਆਨ ਰੂਪੀ ਚੰਦਰਮਾਂ ਨੂੰ ਪ੍ਰਗਟ ਕਰਦਾ ਹੈ। [4]ਸਾਰੇ (ਸਿੱਖਾਂ ਦੇ) ਚਿੱਤ ਚਕੋਰ ਵਾਂਙੂ ਦੇਖਦੇ ਹਨ। [5]ਵਿਸ਼ਿਆਂ ਦੇ ਮਨੋਰਥ ਚਕਵੇ ਵਾਂਙੂ ਦੁਖੀ ਹਨ (ਉਸ ਚੰਦਰਮਾਂ ਕਰਕੇ)। [6]ਚਾਂਦਨੀ ਵਾਂਙੂ। [7]ਦ੍ਵੈਤ ਰੂਪੀ ਦੁਹਾਗਣ ਨੂੰ। [8]ਚੰਗੀ ਬੁਧੀ ਰੂਪੀ ਸੁਹਾਗਣ ਨੂੰ। [9]ਕੈਮੀਆਂ ਦੀ ਵਾੜੀ। [10]ਅਨੰਦ। [11]ਮੀਟੇ। [12]ਬੰਧਨਾਂ ਦੇ ਨਾਸ਼ ਕਰਤਾ। [13]ਅੱਜ ਸਾਡੇ ਸਮਾਵਨ ਦਾ ਸੁਹਣਾ ਦਿਨ ਆਯਾ ਹੈ। [14]ਸਮੱਗਰੀ। [15]ਚੰਦਨ। [16]ਦੱਭ। [17]ਖੁਸ਼ਬੂਦਾਰ।

ਕਛੁ ਸ਼ੋਕ ਨ ਠਾਨਹ'॥੬੫॥ਸੁਨਿ ਅਸਬਚਨਮ੍ਰਿਦੁਲ ਜਗ ਗੁਰ ਕੋ।ਸਿੱਖਨ ਕੇ ਲੋਚਨਜਲਢਰਕੇ*।ਸਗਰੇ ਪੁਰਿ ਮਹਿੰ ਪਰਯੋ ਸੁ ਰੌਰਾ।ਰੁਦਨ ਕਰਤਿਭੇ ਜ਼ਿਤ ਕਿਤ ਠੌਰਾ॥੬੬॥ਅੱਸੁ ਬਦੀ ਸਪਤਮੀ ਬਾਸੁਰ। ਤਾਂਹੀ ਸਮੇ ਪ੍ਰਭੂ ਜੀ ਜਗ ਗਰ। ਤਜਨ ਸਰੀਰਹਿ ਕੀ ਬਿਧਿ ਠਾਨੀ। ਪ੍ਰਗਟੀ ਬਾਤ ਗ੍ਰਾਮ ਬਹੁ ਜਾਨੀ ॥੬੭॥ ਸੁਨਿ ਸੁਨਿ ਮਾਨਵ ਆਵਹਿੰ ਧਾਈ।ਦਰਸ਼ਨ ਕਰਹਿੰ ਜਨਮੁ ਫਲ ਪਾਈ। ਕੇਤਿਕ ਅਸੁ ਪਰ[1]ਹ੍ਵੈ ਅਸਵਾਰਾ । ਆਇੰ ਧਵਾਇ[2] ਬਿਹੀਨ ਅਵਾਰਾ[3] ॥੬੮॥ ਚਾਰ ਬਰਨ ਹਿੰਦੂ ਅਰ ਤੁਰਕਾ। ਆਵਹਿੰ ਚਲੇ ਕਰਤਿ ਜਸ ਗੁਰ ਕਾ।ਧਾਇ ਧਾਇ ਪਹੁੰਚੈਂ ਨਰ ਨਾਰੀ। ਕਹੈਂ[4]ਦਰਸ ਤੇ ਰਹਿੰ ਨ ਪਿਛਾਰੀ[5] ॥੬੯॥ ਦੁਰਲਭ ਦਰਸ਼ਨ ਹ੍ਵੈ ਇਕ ਬਾਰਾ। ਜਿਹ ਦਰਸੇ ਅਘ ਮਿਟੈਂ ਅਪਾਰਾ'।ਜਹਾਂ ਜਹਾਂਲਗ ਸੁਧ ਤਬ ਹੋਈ।ਕਾਜ ਬਿਸਾਰਿ ਚਲੇ ਸਭਿ ਕੋਈ ॥੭੦॥ਦੋਹਰਾ॥ਬ੍ਰਹਮਚਾਰੀ, ਜੋਗੀ, ਜਤੀ,ਤਪੀ, ਬਖਾਨਸਿ[6] ਕੋਇ। ਜਿਹ ਜਿਹ ਸੁਧ ਪਾਈ ਜਬਹਿ ਧਾਵਤਿ ਆਵਤਿ ਸੋਇ ॥ ੭੧ ॥ ਚੌਪਈ ॥ ਧਰਮਸਾਲ ਬੈਠੇ ਗੁਰ ਪੂਰਨ। ਭਵ ਜੁ ਆਮ ਕੋ ਨਾਮ ਸੁ ਚੂਰਨ[7]। ਭਈ ਆਨਿ ਕਰਿ ਭੀਰ ਅਪਾਰਹਿ । ਧੰਨਧੰਨ ਸਭਿ ਬੈਨ ਉਚਾਰਹਿੰ॥੭੨॥ਗੁਰ ਆਨਨ ਆਰੁਨਤਾ[8] ਆਈ। ਜਿਉ ਅਰਣੋਦਯ ਰੁਚਿਰ ਸੁਹਾਈ[9]। ਸਿਖ ਸੇਵਕ ਚਹੁੰ ਦਿਸ਼ਿ ਪਰਵਾਰਾ। ਬਦਨ ਕਮਲ ਜਿਨ ਕੇਰ ਅਧਾਰਾ ॥੭੩॥ ਬੇਮੁਖਤਾ ਰਜਨੀ[10] ਜਹਿੰ ਨਾਸ਼ੀ। ਛਪਿਗੇ ਉਡਗਨ ਕਲਮਲ[11] ਰਾਸੀ। ਇਸ ਬਿਧਿ ਵਹਿਰ ਨਰਨ ਕੀ ਕਥਾ। ਅਬਿ ਸੁਨੀਏ ਘਰ ਕੀ ਭੀ ਜਥਾ ॥ ੭੪॥ਦੋਹਰਾ॥ਬੈਠੇ ਪ੍ਰਭੂ ਬਿਰਾਜਹੀਂ ਜਿਉਂ ਰਸ ਸ਼ਾਂਤਿ ਸਧੀਰ[12]।ਸਿਖ ਸੇਵਕ ਕਰੁਨਾ ਮਨੋ ਧਾਰੇ ਪੁੰਜ ਸ਼ਰੀਰ[13] ॥ ੭੫ ॥ ਚੌਪਈ ॥ ਕ੍ਰਿਪਾਨਿਧਾਨ ਕਹਯੋ ਤਿਹ ਕਾਲੇ। [14]ਉਠਹੁ ਸਧਾਰਣ ਜਾਇ ਉਤਾਲੇ। ਸਿਰੀ ਚੰਦ ਅਰ ਲਖਮੀ ਦਾਸ। ਤਾਂਹਿ ਹਕਾਰਿ ਆਨਿਯੇ[14] ਪਾਸ'॥੭੬॥ਸੁਨਤਿ ਰਜਾਇ ਸਧਾਰਣ ਗਇਓ।ਗੁਰੂ ਸੁਤਨ ਆਗੇ ਤਿਸ਼ਟਇਓ[15]। ਹਾਥ ਬੰਦਿ ਕੈ ਗਿਰਾ ਉਚਾਰੀ,

---

[1]ਘੋੜਿਆਂ ਪਰ। [2]ਦੌੜਾਂਵਦੇ। [3]ਬਿਨਾਂ ਦੇਰ ਦੇ। [4]ਪਿੱਛੇ ਨਾ ਰਹਿ ਜਾਈਏ। [5]ਬਾਨ ਪ੍ਰਸ੍ਤੀ [ਸੰਸ:,ਵੈਖਾਨਸ:]। [6]ਸੰਸਾਰਕ ਰੋਗਾਂ ਨੂੰ ਜਿਨ੍ਹਾਂ ਦਾ ਨਾਮ ਚੂਰਨ ਵਤ ਹੈ। [7]ਮੁੱਖ ਤੇ ਲਾਲੀ। [8]ਜਿਵੇਂ ਸੂਰਜ ਉਦੈ ਪਰ ਮਨੋਹਰ ਸ਼ੋਭਦੀ ਹੈ। [9]ਰਾਤ। [10]ਤਾਰਿਆਂ ਰੂਪੀ ਪਾਪ। [11]ਧੀਰਜ ਸਣੇ। [12]ਕਰੁਨਾ ਰਸ (ਵਿਰਾਗ) ਨੇ ਮਾਨੋ ਧਾਰਨ ਕੀਤੇ ਹਨ ਬਹੁਤ ਸਰੀਰ। [13]ਬੁਲਾਦਿ ਲਿਆਈਏ। [14]ਖੜਾ ਹੋਇਆ। *ਪਾ:—ਫਰਕੇ।

'ਸ਼੍ਰੀ ਪ੍ਰਭੁ ਕੀ ਭੀ ਆਜ ਤਿਆਰੀ॥੭੭॥ ਤੁਮ ਕੋ ਅਪਨੇ ਨਿਕਟ ਹਕਾਰਾ। ਚਲਹੁ ਹਦੂਰ ਨ ਕਰਹੁ ਅਵਾਰਾ'। ਗਿਰਾ ਸਧਾਰਨ ਜਲ ਕੀ ਨਜਾਈ। ਮੈਨ ਸਮਾਨ[1] ਨ ਤਿਨਹਿੰ ਛੁਆਈ[2] ॥ ੭੮ ॥ ਰਿਦੇ ਅਸ਼ਰਧਾ ਜਿਨ ਕੇ ਭਾਰੀ। ਇਸ ਪ੍ਰਕਾਰ ਮਖ ਗਿਰਾ ਉਚਾਰੀ। 'ਕੈਸੇ ਹੋਤਿ ਅਚਾਨਕ ਐਸੇ। ਸੁਖ ਅਨੰਦ ਮੈਂ ਬੈਸੇ ਜੈਸੇ॥੭੯॥ ਹਮ ਕੋ ਆਵਤਿ ਨਹਿੰ ਪਰਤੀਤੈ। ਗੈਨ ਪ੍ਰਸੂਨ ਰੀਧਿ ਇਹ ਰੀਤੈ[3]। ਸੁਨਤਿਓਂ ਤਬੈ ਸਧਾਰਨ ਆਯੋ।ਜਿਉਂ ਤਿਨ ਕਹਯੋ ਸੁ ਗੁਰੂ ਸੁਨਾਯੋ ॥ ੮੦ ॥ ਸੇਵਕ ਸਿੱਖ ਬਿਲੋਚਨ[4] ਬਾਰੀ[5]। ਬਹਯੋ ਜਾਤਿ ਪ੍ਰਭੁ ਦਰਸ ਨਿਹਾਰੀ। ਧੁਨਿ ਸੁ ਕੀਰਤਨ ਕੀ ਤਿਹ ਕਾਲਾ। ਸੁਨਿ ਪਵਿ*ਦ੍ਰਵਤ ਕਠੋਰ ਬਿਸਾਲਾ[6] ॥੮੧॥ਦੋਹਰਾ॥ ਤਬੈ ਸਥਲ ਲਿਪਵਾਇਕੈ ਬਹੁਰੋ ਕੁਸ਼ਾ ਛਸਾਇ[7]†। ਜੈ ਜੈ ਕਾਰ ਚੁਫੇਰ ਹ੍ਵੈ ਕਹੈਂ 'ਧੰਨ' ਬਿਸਮਾਇ ॥੮੨॥ਚੌਪਈ॥ਗਈ ਸੁਲਖਨੀ ਢਿਗ ਸੁਧ ਸੋਊ।'ਬਚਨ ਨ ਮਾਨਯੋ ਪੁੱਤ੍ਰਨ ਦੋਊ। ਨਿਸ ਕੇ ਲਗੇ ਸਮਾਵਨ ਸਾਈਂ। ਥਾਇਂ ਲਿਪਾਇ ਕੁਸ਼ਾ ਬਿਛਵਾਈ' ॥ ੮੩ ॥ ਉਠੀ ਗਮਨ ਕੀਨੋ ਤਿਨ ਤੂਰਨ। ਆਈ ਜਹਿੰ ਬੈਠੇ ਪ੍ਰਭੁ ਪੂਰਨ। ਭੀਰ ਬਿਲੋਕਤਿ ਬਿਸਮੈਂ ਹੋਈ।ਬਾਰਿ ਬਿਲੋਚਨ ਭਰਿ ਕਰਿ ਰੋਈ ॥ ੮੪ ॥ ਸ਼ਰਧਾ ਉਪਜੀ ਰਿਦੇ ਬਿਸ਼ਾਲਾ। ਮਸਤਕ ਟੇਕਨ ਕਿਯ ਤਿਹ ਕਾਲਾ। ਸ਼੍ਰੀ ਗੁਰ ਅਵਲੋਕਤਿ ਜਬਿ ਆਈ।ਬੋਲੇ ਗਿਰਾ ਸਰਲ ਸੁਖਦਾਈ॥੮੫॥ ਦੋਹਰਾ ॥ 'ਜੋ ਤੁਝ ਉਰ ਅਭਿਲਾਖ ਹੈ ਕਰਿ ਲੀਜੈ ਸੋ ਬਾਤ। –ਮਿਲਿ ਕਰਿ ਹੌਂ ਬੋਲੀ ਨਹੀਂ[8]–ਬਹੁਰ ਨ ਕਹਿ ਪਸ਼ਚਾਤ[9]॥੮੬॥ਚੌਪਈ॥ ਸੁਨਿ ਕਰਿ ਦੀਨ ਭਈ ਇਹਬਾਨੀ।ਲਤਾ[10]ਵਾਤ[11] ਤੇ ਜਿਉਂ ਕੁਮਲਾਨੀ। ਹਾਥ ਬੀਦਿ ਹੁਇ ਨਿੰਮ੍ਰਿ[12]ਬਿਸ਼ਾਲਾ।ਬੋਲੀ ਬਚਨ'ਸੁਨਹੁ ਪ੍ਰਭੁ ਦਯਾਲਾ ! ॥ ੮੭ ॥ ਭਲਕੇ ਹੈ ਸ਼ਰਾਧ ਤੁਹਿ ਤਾਤਾ[13]‡। ਜਿਉਂ ਭਾਵਹਿ ਤਿਉਂ ਕਰਿ

[1](ਉਨ੍ਹਾਂ ਦੇ)ਮੋਮ ਵਰਗੇ(ਦਿਲਾਂ ਤੇ)।[2]ਨਾ ਪੋਹੀ।[3]ਅਕਾਸ਼ ਦੇ ਫੁੱਲਾਂ ਦੀ ਸੁਗੰਧੀ ਵਾਂਙੂ ਇਹ ਗੱਲ (ਨਾ ਮੰਨਣ ਯੋਗ)ਹੈ। [4]ਨੇਤ੍ਰਾਂ ਵਿਚੋਂ। [5]ਜਲ। [6]ਭਾਵੇਂ ਕਰੜਾ ਪੱਥਰ ਬੀ ਪੰਘਰਦਾ ਹੈ। [7]ਵੱਡ ਵਿਛਾਕੇ।[8](ਅੰਤ ਵੇਲੇ)ਮਿਲ ਕਰਕੇ ਗੱਲ ਬਾਤ ਨਹੀਂ ਕੀਤੀ।[9]ਪਿੱਛੋਂ ਇਹ ਗੱਲ ਨਾ ਕਹਿਣੀ। [10]ਵੇਲ। [11]ਹਵਾ। [12]ਨਿੰਮ੍ਰਤਾ ਵਾਲੀ ਹੋਕੇ। [13]ਆਪ ਜੀ ਦੇ ਪਿਤਾ ਜੀ ਦਾ।

*ਪਾ:–ਪਬ, ਧਵ। †ਐਸੇ ਵਹਿਮ ਰੱਬ ਦੇ ਘਰ ਸਿੱਭਦ ਨਹੀਂ।

‡ਨਾਨਕ ਪ੍ਰਕਾਸ਼ ਉੱਤਰਾਰਧ ਅਧਜਾਯ੬ ਅੰਕ੪੦ ਤੋਂ ੫੨ ਤੱਕ ਗੁਰੂਜੀ ਨੇ ਆਪਣੇ ਪਿਤਾ ਜੀ ਨੂੰ ਦਿਖਾਇਆ ਸੀ ਕਿ ਸਾਰੇ ਪਿਤਰ ਮੁਕਤ ਹੋ ਚੁਕੇ ਹਨ। ਫਿਰ ਗੁਰੂ ਜੀ ਨੇ

ਸੁਖਦਾਤਾ। ਭਲੀ ਬਾਤ ਜੋ ਕਰਹੁ ਸ਼ਰਾਧੂ। ਬਹੁਰ ਸਮਾਵਹੁ ਬਾਧਾ ਬਾਧੂ[1]! ॥ ੬੮ ॥ ਕਰੁਨਾਨਿਧ ! ਤੁਮਰੇ ਕਰ ਮਾਂਹੀ। ਮੇਟਨ ਰਚਨ ਤ੍ਰਿਲੋਕ ਜਿ ਆਹੀ। ਦੇਹਿ ਭਜਨ ਅਰ ਜੀਵਨ ਸੋਈ। ਰਾਵਰਿ ਕੇ ਅਨੁਸਾਰੀ ਹੋਈ[2] ॥੬੯॥ਦੋਹਰਾ॥ਦੇਖਿ ਦੀਨਤਾ ਭਾਂਹਿਕੀ ਬੈਨ ਸੁਨੇ ਸ਼ੁਭ ਰੀਤਿ। ਬੋਲੇ ਗਿਰਾ ਸੁਹਾਵਨੀ ਸਿਖ ਸੇਵਕ ਕੇ ਮੀਤ ॥੭੦॥ ਚੌਪਈ ॥ 'ਚੋਨੀ ! ਬਚਨ ਰੁਚਿਰ ਤੈਂ ਕਹੇ। ਸੌਜ ਤਿਆਰ ਕਰਹੁ ਹਮ ਰਹੋ।ਕਰਹਿਂ ਸ਼ਰਾਧ ਅਸ਼ਟਮੀਬਾਸੁਰ। ਪੁਨ ਨੌਮੀ ਦਿਨ ਸਗਰੋ ਰਹਿ ਕਰਿ॥੭੧॥ਦਸਮੀ ਕੇ ਦਿਨਹੋਇ ਤਯਾਰੀ। ਰਾਖਹੁ ਸੌਜ ਉਨਾਵਹੁ ਸਾਰੀ'। ਕੁਸ਼ਾ ਗੁਲਾਬ ਪਟੀਰ[3] ਉਚਾਏ। ਰਖਵਾਏ ਸਭਿਹੀ ਇਕ ਥਾਏਂ॥੭੨॥ਇਸ ਬਿਧਿ ਸੁਨਿ ਕੈ ਸਭਿ ਨਰ ਨਾਰੀ। ਹਰਖੇ ਰਿਦੇ ਭਯੋ ਸੁਖ ਭਾਰੀ। ਧੰਨ ਧੰਨ ਅਰ ਜੈ ਜੈ ਕਾਰ।ਹੋਤਿ ਭਯੋ ਤਿਹਕਾਲ ਅਪਾਰਾ ॥ ੭੩ ॥ ਦੋਹਰਾ ॥ ਸੋਖ ਬਾਰਿ ਬਾਰਜ ਦੁਖੀ, ਬਰਖਨੋ ਮਾਨਹੁ ਬਾਰਿ[4]। ਕਹਹਿਂ ਪਰਸਪਰ ਮਿਲਿ ਤਬਹਿ 'ਦਰਸ ਕਰਹਿਂ ਦਿਨ ਚਾਰ' ॥੭੪॥ ਚੌਪਈ ॥ ਰਹਤਿ ਭਏ ਸਭਿ ਪੁਰਿ ਕਰਤਾਰਾ। ਸ਼ਬਦ ਪਢਹਿਂ ਪੁਨ ਕਰਤਿ ਬਿਚਾਰਾ। ਦੇਖਤਿ ਸਫਲ ਕਰਹਿਂ ਨਿਜ ਲੋਚਨ। ਪਾਵਹਿਂ ਸੁਖ ਭੁ ਸੈਕਟ ਮੋਚਨ[5] ॥੭੫॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰਧੇ 'ਸਮਾਵਨ ਕੋਪ੍ਰਸੰਗ' ਬਰਨਨੰ ਨਾਮ ਚਤੁਰ ਪੰਚਾਸਮੋਂ ਅਧਜਾਯ ॥ ੫੪ ॥

---

[1]ਹੇ ਪੀੜ ਨਾਸ਼ਕ ! [2]ਹੈ। [3]ਚੰਦਨ। [4]ਜਲ ਸੁੱਕ ਜਾਣ ਤੇ ਦੁਖੀ ਕਮਲ ਪਰ ਜਿਵੇਂ ਸੀਂਹ ਵੱਸ ਪਵੇ। [5]ਦੁਖ ਨਾਸ਼ ਹੋਏ।

ਨੋਟ: (ਪਿਛਲੇ ਪੰਨੇ ਦੀ ਬਾਕੀ ਟੂਕ)

ਆਪਣੇ ਪਿਤਾ ਜੀ ਨੂੰ ਆਤਮ ਦਾਨਦੇਕੇ ਮੁਕਤ ਕੀਤਾ ਤੇ ਦੱਸਿਆਸੀ ਕਿ ਮੁਕਤ ਪੁਰਖਨੂੰ ਸ਼੍ਰਾਧ ਦੀ ਲੋੜ ਨਹੀਂ। ਫਿਰ ਇਹ ਲਿਖਣਾ ਕਿ ਸ਼੍ਰਾਧ ਲਈ ਸ਼੍ਰੀ ਮਾਤਾ ਜੀ ਦੀ ਬਿਨੇ ਕਰਨ ਤੇ ਆਪ ਖਡੂਰ ਜਾਣ ਤੋਂ ਰੁਕ ਗਏ ਕੇਵਲ ਹਿੰਦੋਲੀਏ ਦਾ ਆਖੇਪ ਹੈ, ਜਿਸ ਨੂੰ ਕਵਿ ਜੀ ਨੇ ਬੀ ਰ ਨਹੀਂ ਕੀਤਾ। ਸਾਖੀਆਂ ਲਿਖਣ ਵਾਲੇ ਲਿਖਦੇ ਲਿਖਦੇ ਗੁਰੂ ਜੀ ਨੂੰ ਐਉਂ ਵਰਣਨ ਰਨ ਲਗ ਜਾਂਦੇ ਹਨ ਜਿਵੇਂ ਓਹ ਆਪ ਅਲਪੱਗ ਹੁੰਦੇ ਹਨ। ਸਰਬੱਗ ਦੀ ਗਤੀ, ਸਰਬੱਗ ਅਟੱਲ ਢਾਕ, ਸਰਬੱਗ ਦੀ ਪੂਰਨ ਦ੍ਰਿਸ਼ਟੀ ਤੇ ਅਟੱਲ ਵੈਰਾਗ ਉਹਨਾਂ ਨੂੰ ਯਾਦ ਨਹੀਂ ਰਹਿੰਦੇ। ਪੁਰਾਤਨ ਜਨਮ ਸਾਖੀ ਵਿਖੇ ਸ਼ਰਾਧਾਂ ਦੀ ਖਾਤਰ ਤ੍ਰਿੱਥ ਚਲਾਣੇ ਦੇ ਬਦਲਣ ਦਾ ਕੋਈ ਜ਼ਿਕਰ ਨਹੀਂ ਹੈ; ਨਾ ਮਹਿਮਾ ਪ੍ਰਕਾਸ਼ ਵਿਚ ਤੇ ਨਾਹੀ ਭਾਈ ਮਨੀ ਸਿੰਘ ਜੀ ਦੀ ਸਾਖੀ ਵਿਚ ਇਹ ਪ੍ਰਸੰਗ ਹੈ।

੫੫. [ਗੁਰੂ ਭਜਨ ਮਹਾਤਮ। ਗੁਰੂ ਸਤੋਤ੍ਰ। ਸਮਾਵਣ ਦੀ ਤਿਆਰੀ]

ਦੋਹਰਾ ॥ ਅਹੰਬੀਜ ਮਮਤਾ ਜ਼ਿਫਾ ਰਾਗ ਦ੍ਵੈਖ ਬਡ ਟਾਸ।
ਜਗ ਦਲ ਦੁਖ ਸੁਖ ਫਲ ਲਗੇ ਗੁਰ ਭਜਿ ਹੋਇ ਬਿਨਾਸ਼ ॥੧॥

ਅਹੰ=ਮੈਂ, ਮੈਂ ਪੁਨਾ, ਅਹੰਤਾ। ਮਮਤਾ=ਮੇਰਾ ਪਨਾ, ਮਮੱਤ੍ਵ। ਜ਼ਿਫਾ=ਜੜ੍ਹ, ਜੜ੍ਹ ਜੋ ਜਾਲੇ ਵਾਂਙੂੰ ਫੈਲਾਈ ਹੈ [ਸੰਸ:, ਜ਼ਿਫਾ] (ਅ) ਜੇ ਇਸ ਦਾ ਮੂਲ ਸੰਸਕ੍ਰਿਤ ਪਦ 'ਜ਼ਿੰਬਾ' ਹੋਵੇ ਤਾਂ ਅਰਥ ਹੈ ਫਲੀ (ਏ) ਪਾਠਾਂਤ੍ਰ ਲਿਖਤ ਵਿਚ ਕਿਤੇ ਕਿਤੇ 'ਸਿਟੇ' ਭੀ ਹੈ, ਸਿੱਟੇ ਜੋ ਕਣਕ ਆਦ ਨੂੰ ਫਲ ਪੈਂਦੇ ਹਨ। ਰਾਗ=ਪਿਆਰ। ਦ੍ਵੈਖ=ਵੈਰ। ਟਾਸ=ਟਾਹਣ। ਦਲ=ਪੱਤੇ।

ਅਰਥ—ਅਹੰਤਾ (ਰੂਪੀ) ਬੀਜ ਹੈ, ਮਮਤਾ (ਰੂਪੀ) ਜੜ੍ਹ ਹੈ, ਰਾਗ ਦ੍ਵੈਖ ਵਡੇ ਟਾਹਣ ਹਨ, ਜਗਤ (ਵਿਚ ਦਿੱਸ ਰਹੇ ਜੀਵ) ਪੱਤੇ ਹਨ, ਦੁਖ ਸੁਖ (ਇਨ੍ਹਾਂ ਪਤਿਆਂ ਦੇ ਵਿਚ) ਫਲ ਲੱਗੇ ਹਨ (ਜਿਸ ਅੱਗ੍ਯਾਨ ਰੂਪੀ ਬ੍ਰਿੱਛ ਨੂੰ, ਹੇ ਮਨ) ਗੁਰੂ ਨੂੰ ਭਜ (ਜੋ ਇਸ ਦਾ) ਨਾਸ਼ ਹੋਵੇ।

ਚੌਪਈ ॥ ਸਪਤਮਿ ਬਾਸੁਰ[1] ਸਗਰੋ ਐਸੇ। ਬੀਤ ਗਯੋ ਬਰਨਨ ਕਿਯ ਜੈਸੇ। ਗ੍ਰਾਮਨ ਕੇ ਨਰ ਜੋ ਤਹਿੰ ਗਏ। ਪੁਰਿ ਕਰਤਾਰ ਰਹਤਿ ਸੋ ਭਏ॥੨॥ ਰੈਨ ਬਿਖੇ ਡੇਰਾ ਕਰਿ ਸੋਏ। ਜਿਨ ਮਨ ਦਰਸ਼ਨ ਪ੍ਰੇਮ ਭਿਗੋਏ। ਸਵਾ ਜਾਮ ਜਾਮਨਿ ਰਹਿ ਜਬਿਹੀ। ਸਭਿਨਿ ਸ਼ਨਾਨ ਕਿਯੋ ਉਠਿ ਤਬਿਹੀ॥੩॥ ਬਹੁਰ ਬਿਲੋਕਹਿੰ ਸਤਿਗੁਰ ਭਾਈਂ। ਪਦ ਪੰਕਜ ਪਰ ਸੀਸ ਝੁਕਾਈ। ਕਿਰਤਨ ਸੁਨਹਿੰ ਏਕ ਮਨ ਹੋਈ। ਰਿਦੇ ਬਿਕਾਰ ਨ ਬਜਾਪੇ ਕੋਈ ॥੪॥ ਅਸ਼ਟਮਿ ਦਿਵਸ[2] ਪ੍ਰਕਾਸ਼ਨੋ ਭਾਨਾ[3]। ਭੋਜਨ ਭੇ ਤਯਾਰ ਬਿਧਿ ਨਾਨਾ। ਧਰਮ-ਸਾਲ ਤੇ ਉਠਿ ਸੁਖਰਾਸਾ।ਗਏ ਸੁਲਖਨੀ ਕੇਰ ਅਵਾਸਾ॥੫॥ਬਿਧਿ ਸੋਂ ਲਗੇ ਕਰਾਵਨ ਸ਼੍ਰਾਧੁ*। ਭਜਹਿੰ ਸਾਧੁ ਜਿਹ† ਪਰਮ ਅਗਾਧੂ। ਪ੍ਰਾਪਤਿ ਮੁਕਤਿ ਲੇਇ ਜਿਨ ਨਾਮੂ। ਤਾਂਹਿ ਸ਼੍ਰਾਧ ਕਜਾ ਕਰਿਬੇ ਕਾਮੂ ॥੬॥ ਤੱਦਪਿ ਨਰ

[1]ਸਪਤਮੀ ਦਾ ਦਿਨ। [2]ਅਸ਼ਟਮੀ ਵਾਲੇ ਦਿਨ। [3]ਸੂਰਜ ਚੜ੍ਹਿਆ।

*ਪਿਛਲੇ ਪੰਨੇ ਤੇ ਦੱਸ ਆਏ ਹਾਂ ਕਿ ਇਹ ਪ੍ਰਸੰਗ ਹਿੰਦਾਲੀਆਂ ਦੀ ਕ੍ਰਿਪਾ ਹੈ। ਅਸਲੀ ਨਹੀਂ, ਕਵਿ ਜੀ ਦੇ ਜੀ ਵਿਚ ਬੀ ਖਟਕ ਰਹੀ ਹੈ ਕਿ ਇਹ ਗਲ ਦਰੁਸਤ ਨਹੀਂ, ਜੋ ਉਹਨਾਂ ਦੀ ਇਸ ਤੁਕ, ਤੋਂ ਸਪਸ਼ਟ ਹੈ:—ਲੀਲ੍ਹਾ ਕਰਹੀਂ ਨਰਕ ਨਿਵਾਰਨ। (ਅੰਕ ੭) ਆਪ ਮੰਨ ਰਹੇ ਹਨ ਕਿ—ਪ੍ਰਾਪਤਿ ਮੁਕਤਿ ਲੇਇ ਜਨ ਨਾਮੂ। ਤਾਹਿੰ ਸ਼੍ਰਾਧ ਕਜਾ ਕਰਿਏ ਕਾਮੂ। (ਅੰਕ ੬)। ਸਭ ਤੇ ਵਡੀ ਉਗਾਹੀ ਸ਼੍ਰੀ ਗੁਰੂ ਜੀ ਦੀ ਆਪਣੀ ਬਾਣੀ ਹੈ ਜੋ ਐਉਂ ਫੈਸਲਾ ਕਰਦੀ ਹੈ—ਆਇਆ ਗਇਆ ਮੁਇਆ ਨਾਉ ॥ ਪਿਛੈ ਪਤਲਿ ਸਦਿਹੁ ਕਾਵ ॥ ਨਾਨਕ ਮਨਮੁਖਿ ਅੰਧੁ ਪਿਆਰੁ ॥ ਬਾਝੁ ਗੁਰੂ ਡੁਬਾ ਸੰਸਾਰੁ ॥

†ਪਾ:—ਜਿਹ ਮਧ ਗਾਜਹਿੰ।

ਮਿਰਯਾਦਾ ਪਾਰਨ[1]। ਲੀਲ੍ਹਾ ਕਰਿਹੀਂ ਨਰਕ ਨਿਵਾਰਨ। ਹੁਤੀ ਸ਼੍ਰਾਧ ਕੀ ਬਿਧਿ ਜੋ ਸਾਰੀ। ਭਲੀ ਪ੍ਰਕਾਰ ਕੀਨਿ ਅਘਹਾਰੀ[2] ॥ ੭ ॥ ਉਠਿ ਪੁਨ ਗਮਨੇ ਦੇਗ਼ ਸਥਾਨਾ।ਸਰਬ ਬਿਲੋਕੇ ਭੋਜਨ ਨਾਨਾ*।ਠੌਰ ਠੌਰ ਨਰ ਭੇਜਿ ਬੁਲਾਏ। ਸੁਨਿ ਆਇਸੁ ਸਭਿ ਹੀ ਚਲਿ ਆਏ ॥ ੮ ॥ ਪੰਡਿਤ ਸੰਨਯਾਸੀ ਬੈਰਾਗੀ।ਜੋਗੀ ਪੁਨ ਆਏ ਬਡਭਾਗੀ। ਅਵਰ ਭੇਖ ਕੇਤਿਕ ਤਹਿੰ ਆਏ†। ਸਭਿ ਗੁਰ ਪਾਂਤਹਿਪਾਂਤਿ[3] ਬਸਾਏ॥੯॥ ਚਾਰ ਬਰਨ ਹਿੰਦੂ ਤਿਹ ਥਾਈਂ। ਭਿੰਨ ਭਿੰਨ ਸਭਿ ਦੀਨ ਬਿਠਾਈ।ਮਿਲੇ ਬਹੁਤ ਸਿੱਖ ਸੇਵਕ ਬ੍ਰਿੰਦਾ। ਪਾਂਤਿ ਬਸਾਈ[4] ਸ਼੍ਰੀ ਸੁਖਕੰਦਾ ॥ ੧੦ ॥ ਆਇਸੁ ਦੀਨ ਅਰਾਲਕ[5] ਤਾਈਂ। ਪ੍ਰਥਮੇ ਸੱਤਿਨਾਮ ਮੁਖ ਗਾਈ। ਸਭਿ ਕੋ ਦਿਹੁ ਅਹਾਰ ਬਰਤਾਈ। ਜੋ ਕੋ ਚਹੈ ਸੁ ਦਿਹੁ ਪਹੁੰਚਾਈ[6] ॥ ੧੧ ॥ ਊਚੇ ਥਲ ਪਰ ਬੈਠੇ ਸ੍ਵਾਮੀ। ਸਭਿਨਿ ਬਿਲੋਕਤਿ ਅੰਤਰਜਾਮੀ!। ਪ੍ਰੋਸਨ ਲਗੇ[7] ਅਹਾਰ ਘਨੇਰਾ। ਬਹੁਤ ਰਸੋਈਏ ਹੈ ਬਿਨ ਦੇਰਾ ॥ ੧੨ ॥ ਏਕ ਬਾਰ ਦੇ ਆਵਹਿੰ ਜਾਂਹੀ। ਬਹੁਰ ਨ ਜਾਚਨ ਕੀ ਰਹਿ ਚਾਹੀ। ਜਹਿੰ ਮਾਨਵ ਕੀ ਗਿਨਤੀ ਨਾਂਹੀ। ਸਭਿਨਿ ਦੀਨ ਕੋ ਛੁਛ ਨ ਆਹੀ ॥ ੧੩ ॥ ਪੰਚਾਮ੍ਰਿੱਤ[8] ਕਚੌਰੀ ਪੂਰੀ। ਪਾਇਸ[9] ਪੂਪ[10] ਸਾਦ ਜਿਨ ਭੂਰੀ[11]।ਸਿਤਾ[12] ਘ੍ਰਿੱਤ ਬਹੁ ਊਪਰ ਪਾਏ। ਦਧਿ[13] ਸਲ-ਵਨ[14] ਨੀਕੇ ਮਨ ਭਾਏ ॥ ੧੪ ॥ ਸੁਖਮ ਚਾਵਰ ਪਹਿਤ[15] ਜੁ ਚਾਹੀ। ਤੁਰਤ ਪੁਚਾਵਹਿੰ ਸਭਿ ਕੇ ਪਾਹੀ। ਭਯੋ ਅਹਾਰ ਅਖੁਟ ਸਭਿ ਭਾਂਤੀ। ਬਿਸਮ ਭਏ ਗਤਿ ਕਿਨੈ ਨ ਜਾਤੀ ॥ ੧੫ ॥ ਸਰਬ ਅਘਾਇ ਉਠੇ ਜਿਹ ਕਾਲਾ। ਕਹਜੋ ਅਰਾਲਕ ਸੰਗ ਕ੍ਰਿਪਾਲਾ। ਲੇਹੁ ਅਚਵ ਅਬਿ ਆਪ ਅਹਾਰਾ। ਬਹੁਰ ਦੇਗ਼ ਕੀ ਕੀਜੈ ਕਾਰਾ ॥ ੧੬ ॥ ਜਾਮ ਜਾਮਨੀ ਲੌ[15] ਜੋ ਕੋਈ। ਆਵਹਿ ਜੋ,ਅਚਵਾਊ[16] ਰਸੋਈ'। ਅਸ ਕਹਿ ਧਰਮਸਾਲ ਪ੍ਰਭੁ ਆਏ।ਬੈਠੇ ਨਰ ਦਰਸਹਿੰ ਸੁਖ ਪਾਏ॥੧੭॥ਦੂਰ ਦੂਰ ਲੌ ਸੁਧ ਅਸ ਹੋਈ। ਲਗੇ ਸਮਾਵਨ ਜਗ ਗੁਰ ਜੋਈ'। ਸੁਨਿ ਸੁਨਿ ਧਨੀ ਸ਼ਾਹ ਜੇ ਰਾਜਾ।ਤੂਰਨ

[1]ਪਾਲਣ ਲਈ। [2]ਪਾਪ ਨਾਸ਼ਕ ਗੁਰੂ ਜੀ ਨੇ। [3]ਪੰਗਤੀਆਂ ਲੁਆ ਕੇ। [4]ਪੰਗਤਾਂ ਬਿਠਾਈਆਂ। [5]ਰਸੋਈਏ। [6]ਪਰੋਸਨ ਲਗੇ। [7]ਕੜਾਹ। [8]ਖੀਰ। [9]ਪੂੜੇ। [10]ਬੜੇ ਸੁਆਦ ਵਾਲੇ। [11]ਖੰਡ। [12]ਦਹੀਂ। [13]ਸਲੂਣੇ। [14]ਦਾਲ। [15]ਪਹਿਰ ਰਾਤ ਬੀਤੀ ਤਕ। [16]ਛਕਾਓ।

*ਪਾਃ—ਚਉਂਕਾ ਠਾਨ ਸੁੰਦਰ ਅਸਥਾਨਾ। ਸਰਬ ਬੋਲ ਕੈ ਦਿਜਨ ਬਖਾਨਾ।

†ਕਵਿ ਜੀ ਕਰਤਾਰ ਪੁਰ ਨੂੰ ਮੰਨੋ ਕਾਂਸ਼ੀ ਵਰਣਨ ਕਰ ਰਹੇ ਹਨ, ਜੋ ਅਜੇ ਨਿੱਕੀ ਜੇਹੀ ਬਸਤੀ ਸੀ, ਨੇੜਲਾ ਅਪਾਰ ਸੀ ਪਰ ਆਣ ਜਾਣ ਵਾਲੀਆਂ ਸੰਗਤਾਂ ਦੀ।

ਆਵਹਿੰ ਤਜਿ ਤਜਿ ਕਾਜਾ॥੧੯॥ ਹਿੰਦੂ ਤੁਰਕ ਸੁਨਹਿ ਜੋ ਕੋਈ। ਆਵਹਿ ਧਾਇ ਦੇਖਿ ਹੈ ਸੋਈ। ਪਾਰਸ ਲੋਨਿ ਰੈਕ[1] ਜਿਮ ਦੌਰੇ। ਆਵਹਿੰ ਮਗ ਗੁਰ ਕੇ ਚੌਫੇਰੇ ॥੨੯॥ ਨਰਨਾਰੀ ਉਰ ਧਰਿ ਹੁਲਾਸੁ। ਭੇ ਬਿਰਕਤ ਸਮ ਤਜੇ ਅਵਾਸੁ[2]।ਗ੍ਰਾਮ ਨਗਰ ਜਹਿੰ ਤਹਿੰ ਸੁਧ ਹੋਈ।ਟੋਨਾ ਕਰਿ ਮੋਹੇ ਜਨੁ ਸੋਈ[3] ॥੨੦ ॥ ਬਰਜੇ ਰਹੈਂ ਨ ਕਿਸੁ ਪੂਕਾਰਾ। ਆਵਹਿੰ ਗਮਨੇ ਪੁਰਿ ਕਰਤਾਰਾ। ਜਿਨਕੋ ਸ਼ਕਤਿ ਚਲਨ ਮਗ ਨਾਂਹੀ।ਦੁਰਬਲ[4] ਅੰਗਹੀਨ ਜੇ ਆਹੀਂ॥੨੧॥ ਦੋਹਰਾ ॥ ਬਾਤ ਸੁਨਹਿੰ ਜਿਸ ਨਿਕਟ ਤੇ ਸ਼੍ਰਵਨ ਦੁਆਰਾ ਸੋਇ। ਪਾਵਤਿ ਬਲ ਜਨੁ[5] ਤਨ ਬਿਖੈ ਚਲਨ ਹਰਖ ਮਨ ਹੋਇ ॥੨੨॥ ਚੌਪਈ ॥ ਬਿਦਤ ਭਈ ਸੁਧ ਜਹਿੰ ਤਹਿੰ ਸਾਰੇ।—ਲਗੇ ਭਜਿਨਿ ਤਨ ਪ੍ਰਥਮ ਉਚਾਰੇ[6]—। ਜਿਹ ਜਿਹ ਸੁਨੀ, ਸ਼ਕਤਿ ਜਿਹ ਆਵਨ। ਧਾਏ ਨਰ ਨਿਜ ਦੇਖ ਨਸਾਵਨ ॥੨੩॥ ਸ਼੍ਰੀ ਮੁਖਿ ਸੋਂ ਅਸ ਆਇਸੁ ਹੋਈ। 'ਦੇਗ਼ ਅਹਾਰ ਅਚੈ ਸਭਿ ਕੋਈ। ਨੀਚ ਕਿ ਉਚ ਰਾਇ[7] ਕੈ ਰਾਨਾ। ਭੋਜਨ ਖਾਇ ਦੇਗ ਤੇ ਨਾਨਾ ॥ ੨੪॥ਅਪਨਾ[8] ਕੋ ਨਕਰਹਿ ਪੁਰਿਆਏ[9]।ਸੁਨਿ ਸਿੱਖਨ ਸਭਿਹੂੰਨ ਸੁਨਾਏ[10]। ਅਸ਼ਟਮਿ ਦਿਵਸ ਬਿਭੀਤਨੋ ਸੋਈ।ਸ਼੍ਰੀ ਗੁਰ ਨਿਕਰਿਭੀਰ ਬਹੁ ਹੋਈ॥੨੫॥ ਏਕ ਸਹਸ ਦੋ ਸਹਸ ਕੇ ਟੋਲਾ। ਆਇ ਹਟਹਿੰ ਕਰਿ ਦਰਸ ਅਮੋਲਾ। ਮਿਲਹਿੰ ਪਰਸਪਰ ਸੁਜਸ ਸੁਨਾਵਹਿੰ। 'ਸ਼੍ਰੀ ਨਾਨਕ ! ਸ਼੍ਰੀ ਨਾਨਕ !!' ਗਾਵਹਿੰ॥੨੬॥ ਜੈ ਜੈਕਾਰ ਜਹਾਂ ਤਹਿੰ ਹੋਵਤਿ।ਮਨਹੁ ਕੁਕਰਮਨਿ ਕੀ ਮਲ ਧੋਵਤਿ। ਦੇਖਹਿੰ ਕਰੁਨਾ ਦ੍ਰਿਸ਼ਟਿ ਕ੍ਰਿਪਾਲਾ। ਜਸ ਇੱਛਾ ਤਸ ਪੁਰਹਿੰ ਦਯਾਲਾ ॥ ੨੭॥ ਬਿੱਪ੍ਰ ਬੈਸ਼ ਖੱਤ੍ਰੀ ਬਹੁ ਆਏ। ਸ਼ੂਦਰ ਤੁਰਕ ਭੀਰ ਧਰਿ ਭਾਏ।ਜੇ ਮੁਲਤਾਨ ਮਦੀਨੇ ਮਾਂਹੀ। ਮੱਕੇ ਪੀਰ ਸ਼ਕਤਿਧਰਿ ਆਹੀਂ ॥੨੮॥ ਗੁਰ ਸੁਧ ਸੁਨਤਿ ਬੇਗ ਸੋ ਆਏ। ਦਰਸ਼ਨ ਕਰਹਿੰ ਜਨਮ ਫਲ ਪਾਏ। ਅੱਬੀਏ[11] ਬਹੁਰ ਔਲੀਏ[12] ਜੋਈ।ਹੁਤੇ ਪਿਕੰਬਰ,ਆਏ ਤੇਈ॥੨੯॥ ਸਭਿਕੋ ਆਇਸੁ ਖਾਨ ਅਹਾਰਾ। ਬਰਤੈ ਦੇਗ਼ ਸੁ ਪ੍ਰਥਮ ਪ੍ਰਕਾਰਾ। ਜੱਦਪਿ ਅਨ-

---

[1]ਕੰਗਾਲ। [2]ਵਿਰਕਤਾਂ ਵਾਂਙੂ ਛੱਡਕੇ ਘਰਾਂ ਨੂੰ। [3]ਮਾਨੋਂ ਟੂਣੇ ਨਾਲ ਮੋਹਿਤ ਹੋਏ ਹੋਏ ਹਨ ((ਦਰਸ਼ਨਾਂ ਵਾਸਤੇ), ਭਾਵ ਅਧਿਕਤਾ ਤੋਂ ਹੈ। [4]ਕਮਜ਼ੋਰ। [5]ਜਾਣ ਲਓ, (ਅ) ਮਾਨੋਂ। [6]ਭਾਵ ਪਹਿਲਾਂ ਕਹਿ ਦਿੱਤਾ ਹੈ ਕਿ ਅਸਾਂ ਪੂਰਾ ਸਰੀਰ ਛੱਡ ਦੇਣਾ ਹੈ। [7]ਰਾਜਾ। [8]ਭਾਵ ਆਪਣਾ ਭੋਜਨ। [9]ਭਾਵ ਕਰਤਾਰ ਪੁਰ ਆਕੇ। [10]ਸਿੱਖਾਂ ਸੁਣਕੇ ਸਭਨਾਂ ਨੂੰ ਸੁਣਾਈ ਦਿਓ ਗਲ। [11]ਨਬੀ ਭਾਵ ਉਹੋ ਰਬੀਜ਼ਾਂ ਤੋਂ ਹੈ। [12]ਵਲੀ।

ਗਨ ਮਾਨਵ ਭੀਰੀ।ਤੋਟ ਨ ਆਵਤਿ ਭਈ ਗਹੀਰੀ[1]॥੩੦॥ਦੇਖਤਿ ਬਿਸਮੈਂ ਹ੍ਵੈ ਨਰ ਜਾਂਹੀ*। ਇਤੋ ਅਹਾਰ ਆਇ ਕਿਸ ਥਾਹੀ†। ਲਖਿ ਨ ਸਕੈਂ, ! ਸਭਿ ਕੀ ਮਤਿ ਹਾਰੀ। 'ਧੰਨ ਧੰਨ ਸ਼੍ਰੀ ਗੁਰੂ' ਉਚਾਰੀ ॥੩੧॥ ਭੀਰ ਪ੍ਰਭੂ ਕੇ ਭਈ ਚੁਫੇਰੇ। ਬੰਦਹਿੰ, ਜਾਨਹਿੰ–ਭਾਗ ਬਡੇਰੇ। ਜਨਮ ਹਮਾਰੋ ਸਫਲੋ ਹੋਵਾ। ਜਗ ਗੁਰੂ ਕੋ ਇਸ ਛਿਨ ਮੁਖ ਜੋਵਾ–॥੩੨॥ਛਪੈ ਛੰਦ॥ ਚਉਰਾਸੀ ਜੋ ਸਿੱਧ ਨਾਥ ਨਉਂ ਜਤੀ ਮਿਲੇ ਤਬਿ। ਸੁਧ ਸੁਨਿ ਸ਼ੇਸ਼ਨਨ ਬਿਖੈ ਸੰਗ ਗੋਰਖ ਲੈਕੇ ਸਭਿ। ਗਮਨ ਕੀਨ ਤਤਕਾਲ ਆਇਗੇ ਪੁਰਿ ਕਰਤਾਰਾ। ਦਰਸ਼ਨ ਕਰਿ ਹਰਖਾਇ ਬਦਨ 'ਆਦੇਸ਼' ਉਚਾਰਾ। ਪ੍ਰਭੂ ਜਥਾ ਜੋਗ ਸਨਮਾਨ ਕਰਿ ਮ੍ਰਿਦੁਲ ਬਚਨ ਕਰਿ ਪਰਸਪਰ। ਪੁਨ ਤਟ ਡੇਰਾ ਐਰਾਵਤੀ ਕਰਨੋ ਰਿਦੇ ਆਨੰਦ ਭਰਿ॥੩੩॥ ਤਿਹ ਅਨਮਿਖ‡ ਮੁਖ ਭਈ ਅਰੁਨਤਾ ਜੋਤਿ ਪ੍ਰਕਾਸ਼ੀ[2]। ਸਵਿਤਾ ਦਿਪਤ ਪ੍ਰਭਾਤਿ[3], ਸਿੱਖ ਮੁਖ ਅਪਜ ਬਿਗਾਸੀ[4]। ਚਖ ਚਕੋਰ ਚਿਤਵੰਤਿ ਚੰਦ੍ਰਮਾ ਚਾਰੁ ਬਦਨ ਛਬਿ[5]। ਦਰਸ਼ਨ ਕਰਿ ਸੁਖ ਪਾਇ ਰਹੇ ਬਿਸਮਾਇ ਰਿਦੇ ਸਭਿ। ਇਸ ਬਿਧਿ ਪ੍ਰਤਾਪ ਅਦਭੁਤ ਭਯੋ ਕਹਿ ਨ ਜਾਇ ਕਵਿ ਅਲਪ ਮਤਿ। ਸਭਿ ਅਹਿਪਤ[6], ਗਣਪਤਿ[7], ਸਾਰਦਾ[8], ਲਖਿ ਨ ਸਕਹਿ ਜਿਹ ਅਲਖ ਗਤਿ ॥ ੩੪ ॥ ਨੌਮੀ ਕੇ ਦਿਨ ਅਮਰ ਧਰੇ ਮਾਨੁਖ ਤਨ[9] ਆਏ। ਈਂਦ੍ਰੰ,ਚੰਦ੍ਰ,ਦਿਨਿੰਦ,ਪੌਨ ਅਲਕਿੰਦ੍[10] ਸੁਹਾਏ। ਬ੍ਰਿਹਸਪਤਿ, ਜਲਪਤਿ[11], ਜਸੰਤ[12] ਅਪਰ ਇਤਿਆਦਿਕ ਸਭਿ ਹੀ। ਤੇਤਿਸ ਕੋਟ ਸਮੂਹ ਆਨ ਪਹੁੰਚਤਿ ਭੇ ਤਬਿਹੀ। ਪੁਨਿ ਚਤੁਰ ਬੇਦ ਨਿਜ ਰੂਪ ਧਰਿ ਪ੍ਰਗਟਿ ਭਏ ਕਰਤਾਰਪੁਰਿ। ਮਿਲਿ ਅਨਿਕ ਭਾਂਤਿ ਉਸਤਤਿ

---

[1](ਵੇਗ) ਅਤੁਟ ਹੋ ਗਈ। [2,3,4]ਅਨ ਮਿਖ [ਸੰਸਃ, ਅਨਿ ਮਿਖ=ਬਿਨਾਂ ਝਮਕੇ] ਇਕ ਟਕ ਬੰਨ੍ਹ ਕੇ (ਭਾਵ ਸਿੱਖ ਮੁਖ ਨੂੰ ਇਕ ਟਕ ਬੰਨ੍ਹਕੇ ਵੇਖਦੇ ਹਨ), ਗੁਰੂ ਜੀ ਦੇ ਮੁਖੜੇ ਤੇ ਲਾਲੀ ਵਾਲੀ ਜੋਤ ਪ੍ਰਕਾਸ਼ੀ, (ਜੈਸੇ ਕਿ) ਪ੍ਰਭਾਤ ਦਾ ਸੂਰਜ (ਲਾਲੀ) ਨਾਲ਼ ਪ੍ਰਕਾਸ਼ਦਾ ਹੈ। [5]ਸਿੱਖਾਂ ਦੇ ਮੂੰਹ ਕਵਲ ਵਾਂਙੂ ਖਿੜੇ [ਅਪ+ਜ=ਕਵਲ]। [6](ਸਿੱਖਾਂ ਦੇ) ਨੇਤ੍ਰ ਚਕੋਰ ਵਾਂਙੂ ਦੇਖਦੇ ਹਨ (ਗੁਰੂ ਜੀ ਦੇ) ਸੁਹਣੇ ਮੂੰਹ ਦੀ ਚੰਦ੍ਰਮਾ (ਵਰਗੀ) ਛਬੀ ਨੂੰ। [7]ਸ਼ੇਸ਼ਨਾਗ। [8]ਗਣੇਸ਼। [9]ਸਰਸ੍ਵਤੀ। [10]ਮਾਨੁਖ ਤਨ ਧਾਰਕੇ। [11](ਅਲਕਾ ਪੁਰੀ ਦਾ ਮਾਲਕ ਭਾਵ) ਕੁਬੇਰ। [12]ਵਰੁਣ। [13]ਇੰਦਰ ਦਾ ਪੁਤ੍ਰ ਉਪੇਂਦ੍ਰ। (ਅ) ਰੁਦ੍।

*ਪਾਃ–ਹ੍ਵੈਂ ਨਰ ਜਾਗੀ। †ਪਾਃ–ਤਜਾਗੀ।

‡ਪਾਃ–ਤਿਹ ਲਿਮਿਖ=ਓਹ ਹੀ ਵਕਤ (ਗੁਰੂ ਜੀ ਦੇ ਮੁਖੜੇ ਤੇ)।

ਭਨਹਿ ਅਤਿ ਉਤਸਵ ਕਰ ਹਰਖ ਉਰ* ॥ ੩੫ ॥

ਨਰਾਜ ਛੰਦ ॥ 'ਨਮਸਤ[1] ਆਦਿ ਰੂਪਨੰ ਸਮਸਤ ਮੈਂ[2] ਬਿਰਾਜਿ ਹੀ। ਮਯੰਕ ਮਾਂਹਿ ਕ੍ਰਾਂਤਿ, ਮਾਰਤੰਡ ਦੀਪ ਛਾਜਿਹੀ[3]। ਸਪੰਦ ਮੈਂ ਪ੍ਰਭੰਜਨੰ ਜਲੰ ਦ੍ਰਵੰਤਿ ਰੂਪ ਹੋਂ[4]। ਅਕਾਸ਼ ਮੈਂ ਵਿਕਾਸ਼ ਤੂੰ, ਧਰਾ ਧ੍ਰਿਤੀ ਅਨੂਪ ਹੋਂ[5] ॥ ੩੬ ॥ ਸੁ ਤੇਜ ਮੈਂ ਹੁਤਾਸਨੰ, ਸਮੁੰਦ੍ਰ ਮੈ ਗੰਭੀਰਤਾ[6]। ਸੰਤੋਖ ਬਿੱਪ ਬ੍ਰਿੰਦ ਜੋ ਛੱਤ੍ਰੀਨ ਬੀਚ ਬੀਰਤਾ[7]। ਮਝਾਰ ਬੈਸ਼ ਬਾਨਜੰ, ਸੁ ਸੇਵ ਸ਼ੂਦ੍ਰ ਵਾਨਯੰ[8]। ਭਿਖਾਰਿ ਮਾਹਿ ਜਾਚਨਾ ਦਤਾਰ ਮਾਂਹਿ ਦਾਨਯੰ[9] ॥ ੩੭ ॥ ਨਰੇਸ਼ ਮੈਂ ਨਰੇਸ਼ਤਾ ਸੁ ਰੰਕ ਮਾਂਹਿ ਰੰਕਤਾ[10]। ਸਥਾਵਰੋ ਸਥਿਰਤਤਾ, ਚਰੀ ਬਿਖੈ ਚਰੰਤਤਾ[11]। ਕ੍ਰਿਪਾਲ ਮੈਂ ਦਯਾ ਸਰੂਪ, ਕ੍ਰਰਮੈ ਸੁ ਕ੍ਰਰਤਾ[12]। ਕਿ ਊਨ ਮਾਹਿ ਊਨਤਾ, ਸੰਪੂਰਨੰ ਸਪੂਰਤਾ[13] ॥ ੩੮ ॥ ਸਮੂਹਮੈਂ ਸਮੂਹ ਰੂਪ, ਬੀਜ ਬੀਚ ਬੀਜਤਾ[14]। ਸਰੋਸ ਮਾਂਹਿ ਰੋਸਤਾ, ਪ੍ਰਸੀਜ ਮੈਂ ਪ੍ਰਸੀਜਤਾ[15]। ਤਪੀ ਬਿਖੈ

---

[1]ਨਮਸਕਾਰ ਹੈ। [2]ਆਦਿ ਰੂਪ ਨੂੰ ਜੋ ਸਭਨਾਂ ਵਿਚ। [3]ਚੰਦ ਵਿਚ ਕ੍ਰਾਂਤੀ (ਸੁੰਦਰਤਾ ਤੁਸੀਂ ਹੋ) ਸੂਰਜ ਵਿਚ ਪ੍ਰਕਾਸ਼ (ਹੋਕੇ ਤੁਸੀਂ) ਫਬ ਰਹੇ ਹੋ। [4](ਪ੍ਰਭੰਜਨ) ਵਾਯੂ ਵਿਚ (ਆਪ) ਵੇਗ (ਰੂਪ ਹੋ), ਜਲ ਵਿਚ (ਆਪ) ਦ੍ਰਵਣ (ਵਹਿਣ) ਰੂਪ ਹੋ। [5]ਅਕਾਸ਼ ਵਿਚ (ਤੁਸੀਂ) ਫੈਲਾਵ ਰੂਪ ਹੋ, ਧਰਤੀ ਵਿਚ ਅਚਰਜ ਧੀਰਜ (ਜਾ ਟਿਕਾਉ) ਰੂਪ ਹੋ। [6]ਅਗਨੀ ਵਿਚ ਤੇਜ (ਰੂਪ ਹੋ) ਸਮੁੰਦਰ ਵਿਚ ਗੰਭੀਰਤਾ (ਰੂਪ ਹੋ)। [7]ਸਾਰੇ ਬ੍ਰਹਮਣਾਂ ਵਿਚ ਸੰਤੋਖ (ਰੂਪ ਹੋ) ਤੇ ਛੱਤ੍ਰੀਆਂ ਵਿਚ ਬੀਰਤਾ (ਰੂਪ ਹੈ)। [8]ਵੈਸ਼ਾਂ ਵਿਚ ਵਣਜ ਰੂਪ ਹੋ, ਸ਼ੂਦਰਾਂ ਵਿਚ (ਸੇਵ ਵਾਨਯੰ) ਸੇਵਾ ਰੂਪ ਹੋ। [9]ਭਿਖਾਰੀਆਂ ਵਿਚ ਮੰਗ (ਤੇ) ਦਾਤਿਆਂ ਵਿਚ ਦਾਨ ਰੂਪ ਹੋ। [10]ਰਾਜਿਆਂ ਵਿਚ ਰਾਜ (ਰੂਪ ਹੋ) ਕੰਗਾਲਾਂ ਵਿਚ ਗ਼ਰੀਬੀ (ਰੂਪ ਹੈ)। [11]ਸਥਾਵਰ (=ਨਾ ਟੁਰਨ ਵਾਲੇ, ਪੱਥਰ ਬ੍ਰਿੱਛ ਆਦਿ) ਵਿਚ ਟਿਕਾਉ (ਤੇ) ਚੱਲਣ ਵਾਲਿਆਂ ਵਿਚ ਚਾਲ (ਰੂਪ ਹੋ)। [12]ਕ੍ਰਿਪਾਲੂ ਵਿਚ ਕ੍ਰਿਪਾ, ਤੇ ਕਠੋਰ ਵਿਚ ਕਰੜਾਈ ਰੂਪ ਹੋ। [13]ਊਣਿਆਂ ਵਿਚ ਊਣਤਾ, ਸੰਪੂਰਨ ਵਿਚ ਪੂਰਨਤਾ(ਰੂਪ ਹੋ)। [14]ਸਮੂਹ ਵਿਚ ਤੁਸੀਂ ਸਾਰਾਪਨ, (ਤੇ)ਬੀਜ ਵਿਚ ਬੀਜਤਾਈ(ਪੁੰਗਰਣ) ਰੂਪ ਹੈ। [15]ਗੁਸੈਲਾਂ ਵਿਚ ਗੁੱਸਾ ਰੂਪ ਹੋ (ਤੇ) ਪ੍ਰਸੰਨਾਂ ਵਿਚ ਪ੍ਰਸੰਨਤਾ ਰੂਪ ਹੋ।

*ਇਥੇ ਕਵਿ ਜੀ ਦੀ ਇਸ਼ਟਪਤੀ ਯਾਦ ਰਖਣ ਵਾਲੀ ਹੈ, ਪਹਿਲੇ ਦੱਸ ਆਏ ਹਨ ਕਿ ਸਾਰੇ ਨਬੀ, ਵਲੀ, ਫਕੀਰ, ਪੀਰ; ਹੁਣ ਦੱਸਦੇ ਹਨ, ਸ਼ੇਸ਼ ਨਾਗ, ਗਣੇਸ਼, ਸਰਸ੍ਵਤੀ ਇੰਦਰ, ਚੰਦ, ਸੂਰਜ, ਪੌਣ, ਕੁਬੇਰ, ਬ੍ਰਹਸਪਤ, ਵਰੁਣ, ਉਪੇਂਦ੍ਰ, ਤੇਂਤੀ ਕਰੋੜ ਦੇਵਤੇ, ਤੇ ਚਾਰੋਂ ਵੇਦ (ਮਨੁਖ ਰੂਪ ਧਾਰਨ ਕਰਕੇ) ਸਾਰੇ ਆਏ ਤੇ ਸਤਿਗੁਰ ਦਾ ਸਤੋਤ੍ਰ ਗਾਉਣ ਲੱਗੇ ਜੋ ਅਗੇ ਦੇਂਦੇ ਹਨ। ਇਥੇ ਆਪ ਨੇ ਸਫੁੱਟ ਦਸ ਦਿੱਤਾ ਹੈ ਕਿ ਸਭਨਾਂ ਦੇਵੀ ਦੇਵਤਾ, ਵਲੀ, ਫਕੀਰ, ਵੇਦ ਆਦਿ ਨੂੰ ਸਤਿਗੁਰਾਂ ਦਾ ਯਸ਼ ਕਰਨ ਵਾਲੇ ਸ਼ਰਧਾਲੂ ਦੀ ਪਦਵੀ ਆਪ ਦੇਂਦੇ ਹਨ, ਗੁਰੂ ਜੀ ਸਭਨਾਂ ਤੋਂ ਉੱਚੇ ਹਨ।

ਤਪੰਤਤਾ, ਪ੍ਰਕਾਸ਼ ਮੈਂ ਪ੍ਰਕਾਸ਼ਤਾ[1] । ਜਿ ਤੱਤ ਗਯਾਤ ਮਾਨਵੈ ਸੁ ਤਾਂਹਿ ਐਸ ਭਾਸਤਾ[2] ॥ ੩੯ ॥ ਪ੍ਰਭੂ ਸਮਸਤ ਲੋਕ ਕੇ ਸਮਸਤ ਕੇਰ ਕਾਰਣੰ[3] । ਸਮਸਤ ਕੋ ਸਮ੍ਹਾਰਿ ਕੈ[4] ਕਰੈਤਿ ਪ੍ਰੱਤਿਪਾਰਣੰ[5] । ਸਮਸਤ੍ਰ ਕੇ ਸੰਘਾਰਕੰ ਸਮਾਨ ਕੋਇ ਔਰ ਨਾ[6] । ਜਹਾਂ ਤਹਾਂ ਬਿਰਾਜਤੇ* ਕਹੂੰਕ ਊਣ ਠੌਰ ਨਾ[7] ॥ ੪੦ ॥ ਸਮਸਤ ਬੀਚ ਤੂੰ ਬਸੈਂ, ਸਮਸਤ ਮਾਂਹਿ ਤੋਹਿ ਹੈਂ[8] । ਮਿਲੋ ਨਿਰਾਲਮਾ ਰਹੈਂ,ਅਲੇਪ ਹੈਂ ਅਮੋਹ ਹੈਂ[9]।ਅਨਾਦਿਤੂੰ, ਅਜਾਦਿ[10]ਤੂੰ, ਸਕੈ-ਵਲੀ[11],ਅਕਾਰਣੋ ਅਸੰਗ ਹੋ,ਅਭੰਗ ਹੋ, ਅਨੰਗ ਦੇਖ ਹਾਰਣੀ[12] ॥ ੪੨ ॥ ਅਨੰਤ, ਸ਼੍ਰੀ ਮਹੰਤ,ਸਰਬ ਕੰਤ[13], ਮੋਹ ਭੰਜਨੰ । ਅਧਾਰ ਲੋਕ ਚਉਦਹੂੰ, ਅਪਾਰਰੂਪ,ਰੰਜਨੰ[14]।ਨਿਰੰਜਨੰ[15] ਅਗੰਜਨੰ[16],ਅਸ੍ਰਿਜਨੰ[17]ਸੁਜਾਨਿਯੰ[18] । ਸਦੀਵ ਨੇਤਿ ਨੇਤਿ ਭੂਤ ਭਬਿਯੰ ਬਖਾਨਿਯੰ[19] ॥੪੨॥ ਗੁਰੂ ਸਰੂਪ ਧਾਰਿ ਸੱਤਿਨਾਮ ਕੋ ਪਦੈਸਿਯੰ[20]।ਪਖੰਡ ਕੋ ਨਿਕੰਦਿ ਕੈ ਨ ਮਾਨ ਛੱਰਿ ਲੈਸਯੰ[21]। ਅਨੰਦ[22], ਹੀਨ ਦ੍ਵੰਦ ਕੈ[23], ਮੁਕੰਦ[24], ਸਰਬ ਬੰਦ ਜੂ[25] । ਨਮਸਤਯੰ[26], ਨਮਸਤਯੰ,ਨਮਸਤਯੰ,ਗੁਬਿੰਦ ਜੂ॥੪੩॥ ਛਪਯ ਛੰਦ॥ ਭਾਉ ਭਗਤਿ ਬਿਸ-ਤਾਰ ਗੁਰੂ ਸਿੱਖੀ ਜਗ ਕੀਨੀ।ਪੂਰਬ ਸਾਧਨ ਮੁਕਤਿ ਕਰਤਿ ਔਰੇ ਬਿਧਿ

---

[1]ਤਪੀਆਂ ਵਿਚ ਤਪੱਸਜਾ (ਤੇ) ਪ੍ਰਕਾਸ਼ ਵਾਲਿਆਂ ਵਿਚ ਪ੍ਰਕਾਸ਼ਤਾ (ਰੂਪ ਹੋ)। [2]ਜੋ ਤੱਤ ਗਿਆਨ ਵਾਲੇ ਮਨੁੱਖ ਹਨ ਉਹਨਾਂ ਨੂੰ ਐਉਂ ਭਾਸਦਾ ਹੈ:—[3](ਕਿ ਤੂਸੀਂ) ਸਾਰੇ ਲੋਕ ਦੇ ਮਾਲਕ ਹੋ, ਤੇ ਸਾਰਿਆਂ ਦਾ ਕਾਰਣ ਹੋ। [4]ਸੰਭਾਲਕੇ। [5]ਪਾਲਣਾ ਕਰਦੇ ਹੋ। [6]ਸਰਬ ਦੇ ਨਾਸ਼ ਕਰਤਾ ਹੋ, ਆਪ ਦੇ ਤੁੱਲ ਹੋਰ ਕੋਈ (ਬਲੀ) ਨਹੀਂ । [7]ਕੋਈ ਊਣੀ ਥਾਂ ਨਹੀਂ । [8]ਸਾਰੇ ਤੇਰੇ ਵਿਚ ਹਨ । [9]ਮਿਲੇ ਹੋਏ ਹੋ, (ਫਿਰ) ਵੱਖਰੇ ਹੋ, ਅਲੇਪ ਹੋ, ਮੋਹ ਰਹਿਤ ਹੋ। [10]ਬ੍ਰਹਮਾ ਦੀ ਆਦਿ ਬੀ ਤੂੰ ਹੈਂ । [11]ਸਦਾ ਮੁਕਤ । ਸਕੇਵਲ ਉਹ ਹੈ ਜੋ ਕਦੇ ਕਲੇਸ਼ ਕਰਮ, ਜਨਮ ਵਿਚ ਨਹੀਂ ਆਇਆ । [12]ਕਾਮ ਦਾ ਦੁਖ ਦੂਰ ਕਰਨ ਵਾਲੇ ਹੋ। (ਅ) ਅਸ਼ਰੀਰ ਹੋ, ਦੁਖ ਹਰਤਾ ਹੋ । [13]ਬੇਅੰਤ ਹੋ, ਸ਼੍ਰੀ ਦੇ ਵਡੇ ਹੋ, ਸਾਰੀ (ਸ੍ਰਿਸ਼ਟਿ) ਦੇ ਮਾਲਕ ਹੋ। [14]ਪ੍ਰਸੰਨ ਕਰਨ ਵਾਲੇ ਹੋ। [15]ਮਾਇਆ ਰਹਿਤ ਹੋ। [16]ਨਾ ਗੰਜੇ ਜਾਣ ਵਾਲੇ ਹੋ। [17]ਉਤਪਤੀ ਰਹਿਤ ਹੋ। [18]ਸਰਬ ਜਾਨਣ ਵਾਲੇ ਹੋ। [19]ਪਿਛਲੇ (ਹੁਣ ਦੇ ਤੇ) ਆਉਣ ਵਾਲੇ ਸਮੇਂ ਦੇ ਲੋਕਾਂ ਨੇ 'ਨੇਤਿ ਨੇਤਿ' ਕਿਹਾ ਹੈ । [20]ਸਤਿਨਾਮ ਦਾ ਉਪਦੇਸ਼ ਦਿੱਤਾ ਹੈ (ਆਪ ਨੇ)। [21]ਰਤਾ ਬੀ। [22]ਅਨੰਦ ਰੂਪ ਹੋ । [23]ਦ੍ਵੰਦਾਂ ਤੋਂ ਰਹਿਤ ਹੋ । [24]ਮੁਕਤੀ ਦਾਤਾ ਹੋ । [25]ਸਭ ਦੇ ਬੰਦਨਾਂ ਜੋਗ ਜੀ। [26]ਨਮਸਕਾਰ ਹੋਵੇ । *ਪਾ:—ਬਿਰਾਜਹੀ।

ਚੀਨੀ। ਤਿਨ ਤੇ ਤੁਮਹਿੰ ਸੁਖੈਨ ਕੀਨ ਇਹੁ ਰੀਤਿ ਨਵੀਨੀ। ਗਾਡ਼ੀਰਾਹੁ ਚਲਾਇ ਨਰਨ ਕੋ ਸ਼ੁਭ ਮਤਿਦੀਨੀ। ਪ੍ਰਭੂ ! ਨਮਹਿ ਨਮਹਿ ਪੁਨ ਪੁਨ ਨਮਹਿ, ਚਰਨ ਸ਼ਰਨ ਤਾਰਨ ਤਰਨ। ਦੁਖ ਦਰਨ, ਕਰਨ ਸੁਖ, ਹਰਨ ਅਘ, ਸ਼੍ਰੀ ਨਾਨਕ ਕਾਰਨ ਕਰਨ'॥੪੪॥ਦੋਹਰਾ॥ਕਰਿ ਉਸਤਤਿ ਇਸ ਭਾਂਤਿ ਕੀ ਰਹੇ ਨਗਰ ਕਰਤਾਰ॥ਅਨਿਕ ਲੋਕ ਜਹਿੰ ਆਵਈਂ, ਹੋਵਤਿ ਜੈਜੈਕਾਰ ॥੪੫॥ ਚੌਪਈ ॥ ਦਸੋ ਦਿਸ਼ਾ ਤੇ ਪੰਥਿ[1] ਬਧੇਰੇ। ਦਰਸ ਕਰਨ ਚਿਤ ਚੌਪ ਘਨੇਰੇ॥ਆਵਹਿੰ ਚਲੇ, ਭੀਰ ਬਡ ਹੋਈ। ਜਿਨ ਕੀ ਸੰਖਜ਼ਾ[2] ਆਇ ਨ ਕੋਈ ॥੪੬॥ਪੁਰਿ ਕਰਤਾਰ ਕੋਸ ਚਉਫੇਰੇ॥ਆਇ ਨਰਨ ਕੀਨੇ ਬਹੁ ਡੇਰੇ॥ਸਰਬ ਰਹੇ ਨਿਸ ਮਹਿੰ ਤਿਹ ਥਾਈਂ। ਜਾਗ੍ਰਣ ਕੀਨੋ ਮਹਿਮਾ ਗਾਈ॥੪੭॥ਅਰਧ ਬਿਭਾਵਰਿ[3] ਹੋਈ ਜਬਿਹੀ॥ਸ਼੍ਰੀ ਮੁਖ ਸੋਂ ਆਇਸੁ ਦੀ ਤਬਿਹੀ। 'ਚੰਦਨਯੁਤ ਘਨਸਾਰ[4] ਗੁਲਾਬਾ। ਮ੍ਰਿਗਮਦ[5] ਘਸਿ ਕਰਿ ਸਰਬ ਸ਼ਿਤਾਬਾ[6] ॥ ੪੮ ॥ ਅਪਰ ਸੁਗੰਧਿ ਸਰਬ ਮਹਿਕਾਵਹੁ। ਸਗਰੇ ਸਦਨ ਬਿਖੈ ਛਿਰਕਾਵਹੁ। ਨੀਕੀ ਆਨਹੁ ਕੁਸ਼ਾ ਬਿਛਾਵਹੁ। ਸੱਤਿਨਾਮ ਕੋ ਕੀਰਤਨ ਗਾਵਹੁ॥੪੯॥ ਜਿਤੇ ਬੇਦ ਪਾਠੀ ਦਿਜ[7] ਅਹਿਹੀਂ । ਕਰਹਿੰ ਬੇਦ ਧੁਨਿ ਬਿਲਮ ਨ ਗਹਿਹੀਂ* । ਸਰਬ ਜਿ ਨਰ ਸਤਿਨਾਮ ਉਚਾਰਹੁ। ਜਨਮ ਜਨਮ ਕੇ ਕਿਲਬਿਖ ਟਾਰਹੁ'॥੫੦॥ਛਪੈ ਛੰਦ॥ਸੁਨਿ ਰਜਾਇ ਤਿਹ ਸਮੈਂ ਭਯੋ ਜੈਕਾਰ ਮੁਖਰਬਰ[8]। ਗਾਵਤਿ ਗੁਨ ਕਰਤਾਰ ਪ੍ਰੇਮ ਸੋਂ ਰਿਦੇ ਰਹੇ ਭਰਿ। ਦਰਸ਼ਨ

---

[1]ਪੰਥੀ, ਰਾਹੀ। [2]ਗਿਣਤੀ। [3]ਅੱਧੀ ਰਾਤ। [4]ਕਪੂਰ । [5]ਕਸਤੂਰੀ । [6]ਛੇਤੀ । [7]ਬ੍ਰਾਹਮਣ। [8](ਮੁਖਰ+ਬਰ=) ਸ੍ਰੇਸ਼ਟ ਮੁੰਹਾਂ ਤੋਂ ।(ਅ) ਮੁਖਰ=ਸੰਖ। ਸੰਖ ਦੀ ਧੁਨਿ ਜੋ ਜੋ ਕਾਰ ਏ ਨਾਲ। (ੲ) ਮੁਖਰ ਦਾ ਅਰਥ ਸ਼ਬਦ ਬੀ ਕਰਦੇ ਹਨ, ਭਾਵ ਉੱਚੀ ਧੁਨੀ ਨਾਲ ਪਰ ਅਖਰ ਕੜਵੇ ਸ਼ਬਦ ਨੂੰ ਕਹਿੰਦੇ ਹਨ।

*ਵੇਦ ਤਾਂ ਪਿਛੇ ਕਹਿ ਆਏ ਹਨ ਕਿ ਸ਼੍ਰੀ ਗੁਰੂ ਜੀ ਦੀ ਉਸਤਤੀ ਵਿਚ ਸਤੋਤਰ ਉਚਾਰਨ ਕਰਦੇ ਰਹੇ ਹਨ, ਹੁਣ ਵੇਦ ਧੁਨਿ ਹੋਣ ਦਾ ਮਤਲਬ ਇਹ ਨਹੀਂ ਕਿ ਵੇਦ ਗੁਰੂ ਜੀ ਤੋਂ ਵਡੇ ਹਨ।

ਵੇਦ ਦਾ ਸ਼ੁੱਧ ਪਾਠ ਕਰਨ ਵਾਲੇ ਵੇਦ ਪਾਠੀ ਅੱਜ ਪੰਜਾਬ ਵਿਚ ਦੁਰਲੱਭ ਹਨ ਤੇ ਉਸ ਸਮੇਂ ਕਿੱਥੇ ਸਨ, ਤੇ ਕਰਤਾਰ ਪੁਰ ਪਸਿੱਤੇ ਪਾਸੇ ਦਾ ਟਿਕਾਣਾ ਸੀ, ਗਿਰਾਵਾਂ ਵਿਚ ਵੇਦ ਪਾਠੀ ਕਿੱਥੇ ? ਤੇ ਜੇ ਵੇਦਾਂ ਵਾਂਙੂ ਵੇਦ ਪਾਠੀ ਸ਼ਰਧਾ ਧਾਰ ਦੱਖਣ ਤੋਂ ਕਿ ਕਾਂਸ਼ੀ ਤੋਂ ਆ ਗਏ ਤੇ ਉਹਨਾਂ ਵੇਦ ਗਾਵੇਂ ਤਾਂ ਉਹਨਾਂ ਦੀ ਸ਼ਰਧਾ ਦੀ ਸੂਚਨਾ ਹੈ, ਸਤਿਗੁਰ ਜੀ ਤਾਂ ਵੇਦਾਂ ਤੋਂ ਉੱਚੇ ਕਵਿ ਜੀ ਨੇ ਪਿੱਛੇ ਕਹਿ ਦਿੱਤੇ ਹਨ।

ਪਰਸਤਿ ਸਕਲ ਅਧਿਕ ਕਰੁਨਾ ਰਸ ਹੋਵਹਿ। ਚਿੱਤ੍ਰ ਲਿਖੇ ਜੇ ਭੀਤ ਭਾਉ ਧਰਿ ਠਾਂਢੇ ਜੋਵਹਿਂ[1]। ਤਬ ਭੀਰ ਭਈ ਧੂਮਸਾਲ ਮਹਿਂ ਸ਼ਬਦ ਰਾਗ ਧੁਨਿ ਪੂਰਿਆ। ਤਹਿਂ ਗਏ ਜੁ ਨਰ ਤਿਹ ਸਮੈਂ ਪਿਖਿ ਦੇਖ ਕਰੇ ਸਭਿ ਦੂਰਿਆ ॥੫੧॥ ਬਹੁਰ ਸੁਲਖਨੀ ਆਇ ਬੰਦਿ ਕਰ ਬੰਦਨ ਕੀਨੀ। ਮਨ ਅਧੀਨ ਹੈ ਦੀਨ ਤੀਨ ਪਰਦੱਛਨ ਦੀਨੀ। ਲੋਚਨ ਤੇ ਜਲ ਜਾਤਿ ਬੈਠਿਗੀ ਤਬੀ ਸਮੀਪਾ। ਮੁਰਝਾਨੀ ਕੋ ਦੇਖਿ ਭਨਜੋ ਬੇਦੀ ਕੁਲਦੀਪਾ। 'ਇਕ ਸਿਖ ਜਾਹੁ ਸ੍ਰੀਚੰਦ ਢਿਗ ਲਖਮੀ ਦਾਸ ਸੰਯੁਕਤ ਜਹਿਂ। ਜਸਪਦ[2] ਲਜਾਉ ਬੁਲਾਇ ਤਿਨ, ਬਹੁਰ ਦਰਸ ਪਾਵਹਿਂ ਸੁ ਨਹਿਂ'॥੫੨॥ ਦੋਹਰਾ॥ ਸੁਨਿ ਸੇਵਕ ਗਮਨਜੋ ਤੁਰਤ ਜਾਇਕੀਨ ਅਰਦਾਸ। 'ਤੁਮਹਿ ਬੁਲਾਵਤਿ ਸਤਿਗੁਰੂ ਉਠਿਚਲੀਏ ਤਿਨ ਪਾਸ ॥ ੫੩ ॥ ਸਮਾਂ ਸਮਾਵਨ ਕੋ ਅਬੈ ਮਿਲਿ ਲੀਜੈ ਤਿਨ ਸਾਥ। ਚਹਉ ਜੁ ਕੁਛ ਬੋਲਹੁ ਸੁਨਹੁ ਧਰਹੁ ਚਰਨ ਪਰ ਮਾਥ' ॥ ੫੪॥ ਦੋਹਰਾ ॥ ਬਦਨ ਬਿਹਸ ਕੈ[3] ਬਚ ਕਹੋ 'ਦਿਵਸ ਸਪਤਮੀ ਜੈਸ। ਹਮਹਿ ਬੁਲਾਵਤਿ ਹੈਂ ਅਬੈ ਆਜ ਸਮਾਵਹਿਂ ਤੈਸ' ॥ ੫੫ ॥ ਸੋਰਠਾ ॥ ਨਹਿਂ ਆਏ ਤਿਹ ਕਾਲ ਜਾਨਹਿਂ ਮਾਨਵ ਆਨ ਜਿਉਂ[4]। ।—ਏਕੰਕਾਰ ਕ੍ਰਿਪਾਲ ਰੂਪ ਧਰਜੋ—ਨਹਿਂ ਜਾਨਈਂ ॥ ੫੬ ॥ ਦੋਹਰਾ ॥ ਸੁਨਿ ਕੈ ਤਿਨ ਕੇ ਬਚਨ ਕੋ ਸਿੱਖ ਅਯੋ ਗੁਰ ਪਾਸ। ਜਿਹ ਬਿਧਿ ਤਿਨ ਉੱਤਰ ਦਯੋ ਕਰਤਿ ਭਯੋ ਅਰਦਾਸ॥੫੭॥ ਸ਼੍ਰੀ ਗੁਰ ਸੁਨਿ ਤੁਸ਼ਨਿ ਰਹੇ ਬੈਠੇ ਸਭਾ ਮਝਾਰ। ਬੇਦ ਸ਼ਬਦ ਧੁਨਿ ਹੈ ਰਹੀ ਦਰਸਹਿਂ ਲੋਕ ਹਜ਼ਾਰ ॥ ੫੮ ॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰਧੇ 'ਸਮਾਵਨ ਕੋ ਪ੍ਰਸੰਗ' ਬਰਨਨੰ ਨਾਮ ਪੰਚ ਪੰਚਾਸਮੋਂ ਅਧਯਾਯ ॥ ੫੫ ॥

੫੬. [ਗੁਰੂ ਮੇਹਰ ਯਾਚਨਾ, ਜੋਤੀ ਜੋਤ ਸਮਾਵਣ ਦੀਆਂ ਤਿਆਰੀਆਂ।]

ਸ੍ਰੈਯਾ—ਕਰੁਨਾ ਗੁਰ ਜਾਚਿ ਸਦਾ ਸੁਖਦਾ ਮਨ ਕੋਰ ਬਿਕਾਰ ਕਰੋ ਹਰਨਾ।
ਹਰਿ ਨਾ ਭਜਨੋ ਭਵ ਕੋ ਕਰਤਾ ਮਹਿਮਾ ਗੁਨਿਕੈ ਪਰਿਹੋ ਸ਼ਰਨਾ।
ਸ਼ਰਨਾ ਮਨ ਆਨਿ ਹੀਕਾਰ ਭਜੋ, ਥਿਰ ਹੋਤਿ ਨਹੀਂ ਤਨ ਮੈਂ ਤਰੁਨਾ।
ਤਰਨਾ ਜਗ ਸਿੰਧੁ ਸੁਖੈਨ ਚਹੋ, ਕਹਿਨਾ*ਲਖਿਬਾਦ, ਗਹੋ ਕਰਨਾ॥੧॥

---

[1]ਕੰਧਾਂ ਤੇ ਲਿਖੀਆਂ ਮੂਰਤਾਂ ਵਾਂਙੂ (ਬੁੱਤ ਬਣੇ) ਖੜੋਤੇ ਦੇਖਦੇ ਹਨ। [2]ਛੇਤੀ [ਸੰਸਃ, ਸਪਦਿ]। [3]ਹੱਸਕੇ। [4]ਹੋਰਨਾਂ ਪੁਰਸ਼ਾਂ ਵਾਂਙੂੰ। *ਪਾਃ—ਕਰਨਾ।

ਕਰੁਨਾ=ਮੇਹਰ। ਜਾਚਿ=ਮੰਗੋ। ਕਰੋ ਹਰਨਾ=ਦੂਰ ਕਰੋ।
ਹਰਿ ਨਾ=ਹਰਿ+ਨਾ=ਹਰੀ ਨੂੰ (ਅ) ਪਾਠਾਂਤ੍ਰ ਹੈ–ਹਰਿਨਾ ਭਵਨਾਂ ਭਵ ਕੋ ਤਰਨਾ, ਤਾਂ ਅਰਥ ਬਣੇਗਾ=ਹਰਿ ਨੂੰ ਭਜਨਾ ਸੰਸਾਰ ਨੂੰ ਤਰਨਾ ਹੈ।
ਭਵ=ਸੰਸਾਰ। ਗੁਨਿਕੈ=ਗੁਣਕੇ, ਸਿਮਰਕੇ।
ਸ਼ਰਨਾ=ਸ਼ਰਣ। (ਅ) ਸਰਣਾਮਨ=ਤਿਲਕ ਜਾਣ ਵਾਲਾ ਮਨ (ਆਨਿ=) ਵੱਸ ਕਰਕੇ।
ਤਰੁਨਾ=ਚੰਚਲ (ਅ) ਜੁਆਨੀ, ਫਿਰ ਤੁਕ ਦਾ ਅਰਥ ਇਹ ਬਣੇਗਾ–ਇਸ ਸਰੀਰ ਦੀ ਜੁਆਨੀ ਨਹੀਂ ਰਹਿੰਦੀ (ਇਸ ਕਰਕੇ) ਮਨ ਨੂੰ ਸ਼ਰਨੀ ਪਾਕੇ (ਜੁਆਨੀ ਦਾ) ਹੰਕਾਰ ਤ੍ਯਾਗੋ।
ਤਰਨਾ=ਤਰਕੇ ਪਾਰ ਹੋਣਾ। (ਅ) ਪਾਠਾਂਤ੍ਰ ਹੈ–ਤਰਨਾ ਜਗ ਸਿੰਧੁ ਸੁਖਿਨ ਹੀ ਹੋ ਕਰਨਾ ਲਖ ਬਾਦ ਗਹੋ ਕਰੁਨਾ। ਫਿਰ ਅਰਥ ਇਸ ਤੁਕ ਦਾ ਇਹ ਹੋਊ:–ਜਗਤ ਰੂਪੀ ਸਮੁੰਦਰ ਦਾ ਤਰਨਾ ਸੁਖਿਨ ਹੀ ਹੋ ਜਾਵੇ ਜੇ (ਸਾਈਂ) ਦੀ (ਕਰੁਨਾ=) ਮੇਹਰ ਨੂੰ ਪਕੜ ਲਓ ਤੇ ਆਪਣੀ (ਕਰਨਾ=) ਕਰਨੀ ਨੂੰ ਬਿਰਥਾ ਜਾਣ ਲਓ।

ਇਸ ਪਾਠ ਵਿਚ–'ਕਰਨਾ' ਦੀ ਮੁਰਾਦ ਹੈ, ਆਪਨਾ ਕਰਨਾ ਤੇ 'ਕਰੁਨਾ' ਤੋਂ ਮਤਲਬ ਹੈ ਸਾਈਂ ਦੀ ਮੇਹਰ। ਠੀਕ ਭੀ ਇਹੀ ਜਾਪਦਾ ਹੈ, ਕਿਉਂਕਿ ਆਰੰਭਕ ਪਦ ਇਸ ਸਿੱਖ੍ਯਾ ਵਿਲੋਕਨ ਸ੍ਰੋਤੇ ਦਾ 'ਕਰੁਨਾ' ਹੈ ਤੇ ਅੰਤ ਭੀ ਕਰੁਨਾ ਹੀ ਚਾਹੀਏ।

ਅਰਥ–ਮਨ ਦੇ ਵਿਕਾਰਾਂ ਨੂੰ ਦੂਰ ਕਰੋ (ਅਤੇ) ਗੁਰੂ ਜੀ ਦੀ ਮੇਹਰ (ਸਦਾ) ਮੰਗੋ, (ਕਿਉਂਕਿ ਇਹੀ) ਸਦਾ ਸੁਖਦਾਤੀ ਹੈ, ਹਰਿ ਨੂੰ ਸਿਮਰਨ ਨਾ ਕਰਨਾ ਸੰਸਾਰ ਨੂੰ (ਸੱਤ) ਕਰ (ਦਿਖਾਉਂਦਾ ਹੈ, ਤੱਤੇ ਗੁਰੂ ਜੀ ਦਾ) ਜਸ ਕਰਕੇ ਸ਼ਰਨ ਜਾ ਪਓ, (ਇਉਂ) ਮਨ ਨੂੰ ਸ਼ਰਣ ਵਿਚ ਲਿਆਕੇ ਹੰਕਾਰ ਨੂੰ ਦੂਰ ਕਰੋ (ਇਸ ਬਿਨਾ ਇਹ) ਚੰਚਲ ਤਨ ਵਿਚ ਥਿਰ ਨਹੀਂ ਹੁੰਦਾ (ਟਿਕਕੇ ਨਹੀਂ ਬਹਿੰਦਾ) (ਜੇ ਤੁਸੀਂ) ਜਗਤ ਰੂਪੀ ਸਮੁੰਦਰ ਨੂੰ ਸੌਖਾ ਤਰਨਾ ਚਾਹੁੰਦੇ ਹੋ ਤਾਂ 'ਕਹਿਣੇ' ਨੂੰ ਭੁਲਾ ਜਾਣੋ ਤੇ 'ਕਰਨੇ' ਨੂੰ ਪਕੜ ਲਓ।

ਦੋਹਰਾ॥ਸ਼੍ਰੀ ਗੁਰ ਦਰਸ਼ਨ ਦੇਵਹੀਂ* ਸ਼ਾਂਤਿ ਰੂਪ ਘਨ ਗ੍ਯਾਨ। ਤਿਹ ਛਿਨ ਆਇ ਸਧਾਰਨਾ ਬੋਲਨ ਬੰਦੇ ਪਾਨ ॥ ੨ ॥ ਚੌਪਈ ॥ 'ਚੰਦਨ, ਮ੍ਰਿਗਮਦ'[1] ਸਕਲ ਘਸਾਏ। ਭਲੀ ਭਾਂਤਿ ਘਰ ਕੋ ਛਿਰਕਾਏ।ਸਗਰੋ ਅਜਰ[2] ਸੁ ਲੀਪ ਬਨਾਯੋ।ਸਭਿ ਸੁਰੀਧਿ ਨੀਕੇ[3]ਮਹਿਕਾਯੋ॥੩॥ਰਾਵਰਕੀਰਜਾਇ ਜਿਹਬਾਈਂ। ਤਹਾਂ ਮ੍ਰਿਦੁਲ ਬਹੁ ਕੁਸ਼ਾ ਡਸਾਈ'। ਅਸ ਕਹਿਤਨੋ ਗਦਗਦ ਭੀ ਬਾਨੀ।

[1]ਕਸਤੂਰੀ। [2]ਵੇਹੜਾ। [3]ਭਲੀ ਤਰ੍ਹਾਂ। *ਪਾ–ਸ਼੍ਰੀ ਗੁਰਕੇ ਦਰਸ਼ਨ ਵਹੀ।

ਲੋਚਨ ਤੇ ਜਲਧਾਰਿ ਚਲਾਨੀ ॥੪॥ ਕਿਤਿਕ ਸਿੱਖ ਤਬਿ ਠਾਂਢੇ ਦਰਸੈਂ। ਬੈਠੇ ਕੇਤਿਕ ਦਰਸ਼ਨ ਪਰਸੈਂ।ਸੁਨਿਕੈ ਸਭਿਹਿਨ ਕਰੁਨਾ[1] ਠਾਨੀ। ਛੁਟਤਿ ਭਯੋ ਦ੍ਰਿਗ ਤੇ ਬਹੁ ਪਾਨੀ ॥੫॥ ਜਨੁ ਕਰਨਾ ਰਸ ਬਹੁਤ ਸਰੀਰਾ। ਧਰੇ ਬਿਸੂਰਤ[2] ਹੋਇ ਅਧੀਰਾ। ਗੁਰੂ ਗਯਾਨਘਨ ਪਿਖਿ ਸਭਿ ਤਾਈਂ। ਸ਼੍ਰੀ ਮੁਖ ਤੇ ਮ੍ਰਿਦੁ ਗਿਰਾ ਅਲਾਈ ॥ ੬ ॥ 'ਤਨ-ਸਨੇਹ ਸਭਿ ਝੂਠੋ ਜਾਨਹੁ। ਕਿਉਂ ਬਿਖਾਦ ਏਤੋ ਮਨ ਠਾਨਹੁ। ਦੇਹਿ ਮਿਲਨਿ ਬਿਛਰਨਿ ਇਸ ਭਾਂਤੀ।ਹੋਤਿ ਦਿਵਸ ਪੁਨ ਆਵਹਿਰਾਤੀ॥੭॥ਜੋਨਰ ਮਿਲੇ ਸ਼ਬਦ ਕੇ ਸੰਗਾ।ਰਹੈ ਸਦੀਵ ਰਾਚਿ ਤਿਹ[3] ਰੰਗਾ। ਤੇ ਨਹਿੰ ਬਿਛੁਰਹਿੰ ਬਹੁਰ ਕਦਾਈਂ। ਜਿਉਂ ਨੀਰਹਿ ਮੈਂ ਨੀਰ ਸਮਾਈ ॥੮॥ ਮੁਝਸੋਂ ਮਿਲਨੇ ਕੀ ਜਿਹ ਚਾਹੀ। ਸਦਾ ਬਿਛੁਰਨੋ ਭਾਵਹਿ ਨਾਂਹੀ । ਸੋ ਨਰ ਸ਼ਬਦਿ ਕਰਹਿੰ ਅੱਭਯਾਸੇ। ਸ੍ਰਵਨ ਮਨਨਿ, ਨਿਤ ਪ੍ਰਤਿ ਨਿੱਧਯਾਸੇ[4] ॥ ੯ ॥ ਨਿਰਸੰਦੇਹ ਮਿਲੈਂ ਮੁਝ ਸੰਗਾ । ਬਹੁਰ ਨ ਬਿਛੁਰੈਂ ਹੈਂ ਇਕਰੰਗਾ*।ਤਾਂਤੇ ਤੁਮ ਅਬਿ ਤਜਹੁ ਬਿਖਾਦਾ।ਗਾਵਹੁ ਸ਼ਬਦ ਕਰਹੁ ਅਹਿਲਾਦਾ[5] ॥ ੧੦ ॥ ਦ੍ਰਿਸ਼ਟਮਾਨ ਜੋ ਸਰਬ ਪਸਾਰਾ । ਨਾਸ਼ਵੰਤ ਸੋ ਲੇਹੁ ਬਿਚਾਰਾ। ਹੋਤਿ ਵਿਪਰਜੈ ਥਿਰ ਨ ਰਹਾਈ। ਜਿਹ[6] ਧ੍ਰੁਵ[7] ਕਹਤਿ[8] ਅਧ੍ਰੁਵ ਹੈ ਜਾਈਂ[9] ॥ ੧੧॥ ਸਸਿ[10] ਸੂਰਜ ਪਰਕਾਸ਼ ਕਰਾਊ। ਕਾਲ ਪਾਇ ਤਿਨੋਂ ਹੋਇ ਅਭਾਊ[11]। ਜੋ ਸੁਮੇਰੁ ਸਭਿ ਸੁਰਨ ਅਧਾਰਾ[12]।ਛੈ ਹੋਵਤਿ ਤਿਨ ਲਗੈ ਨ ਬਾਰਾ ॥ ੧੨ ॥ ਧਰਨੀ, ਜਲ, ਸਾਗਰ ਗੰਭੀਰਾ। ਅੱਗ੍ਰ ਕਾਲ[13] ਸੋ ਧਰੈਂ ਨ ਧੀਰਾ। ਪਾਵਕ,ਪੌਨ, ਪਰਾਕ੍ਰਮ ਯੁਕਤਾ[14]। ਕ਼ਾਲ ਪਾਇ ਸੋ ਹੋਇ ਅਸ਼ਕਤਾ[15] ॥ ੧੩ ॥ ਮਹਾਂਬਲੀ ਰਾਕਸ਼ ਜੋ ਰਾਜਾ। ਕਾਲ ਡੰਕ ਸਭਿ ਕੋ ਸਿਰ ਗਾਜਾ। ਕੇ ਅਵਤਾਰ ਜਿਤੇ ਰਣ ਧੀਰਾ। ਕਾਲ ਪਾਇ ਕਿਧ ਤਜਨ ਸਰੀਰਾ ॥ ੧੪ ॥ ਮਹਾਂ ਸਿੱਧ ਸੁਰ ਗੰਧ੍ਰਬ ਕਿੰਨਰ। ਯੱਖਜ ਆਦਿ ਸਭਿ ਹੈਂ ਛਿਨਭੰਗਰ[16]। ਜਮ, ਉਡਗਨ[17], ਪੁਰਹੂਤ[18],ਕੁਮੇਰਾ[19]। ਹੋਇ ਵਿਪਰਜੈ

[1]ਵੈਰਾਗ। [2]ਝੁਰਦਾ। [3]ਉਸੇ (ਸ਼ਬਦ ਦੇ)। [4]ਨਾਮ ਦਾ ਸੁਣਨਾ, ਮੰਨਣਾ, ਸਿਮਰਣ ਕਰਕੇ ਉਸ ਵਿਚ ਟਿਕਣਾ। [5]ਅਨੰਦ। [6]ਜਿਸ ਨੂੰ। [7]ਅਟੱਲ। [8]ਕਹਿੰਦੇ ਹਨ। [9]ਉਹ ਨਾਸ਼ ਹੋ ਜਾਂਦੇ ਹਨ। [10]ਚੰਦਰਮਾਂ। [11]ਨਾਸ਼ ਹੋਏਗਾ। [12]ਦੇਵਤਿਆਂ ਦਾ ਆਸਰਾ। [13]ਮੌਤ ਦੇ ਸਾਹਮਣੇ। [14]ਬਲ ਸਹਿਤ। [15]ਨਿਰਬਲ। [16]ਛਿਨ ਵਿਚ ਨਾਸ਼। [17]ਤਾਰੇ। [18]ਇੰਦ੍ਰ। [19]ਕੁਬੇਰ।

*ਇਹ ਵਾਕ ਸ਼ਰਿਗੁਰ ਨਾਨਕ ਦੇਵ ਜੀ ਨੇ ਆਪਣੇ ਸਮੇਂ ਤੋਂ ਮਗਰੋਂ ਦੇ ਆਉਣ ਵਾਲੇ ਪ੍ਰੇਮੀਆਂ ਲਈ ਬੀ ਕਿਹਾ ਹੈ, ਇਹ ਸਰਬ ਕਾਲੀ ਸੱਚ ਹੈ। ਜਿਸ ਸਮੇਂ ਜੋ ਨਾਮ ਜਪੇ ਗੁਰੂ ਨੂੰ ਮਿਲੇਗਾ।

ਲਗੈ ਨ ਦੇਰਾ ॥੧੫॥ ਜੌ ਬ੍ਰਹਮਾ ਜਗ ਕਾਰਣ ਕੇਰੋ।ਤਿਹ* ਅਭਾਵ ਕਰਿ ਕਾਲ ਕਰੇਰੋ[1]†।ਹਰੀ ਬਿਸ਼ਨੁ ਜਿਹ ਜਗਤ ਅਲਾਇੰ। ਹਰੀ[2] ਹਰਿਤੁਤਾ[3] ਤਿਹ ਕੀ ਜਾਇ ॥ ੧੬ ॥ ਰੁਦ੍ਰਹਿ[4] ਬੇਖ ਭਯਾਨਕ ਜਾਂਹੀ । ਕਾਲ ਪਾਇ ਸੋ ਹੋਵਹਿ ਨਾਂਹੀ[5] । ਸਭਿ ਕੋ ਜੌ ਅਧਾਰ ਆਕਾਸ਼ਾ । ਕਾਲ ਅਗਾਰੀ ਹੋਇ ਸੁ ਨਾਸ਼ਾ ॥ ੧੭ ॥ ਇਨ ਜੀਵਨ ਕਜਾ ਗਿਨਤੀ ਹੋਈ । ਗ੍ਰਸੈ ਕਾਲ ਕੋ ਹੈ ਸਭਿ ਕੋਈ । ਰਹਿਨੋ ਇਸਥਿਰ ਕਿਨਹੂੰ ਨਾਂਹੀ । ਪਾਇ ਸਮਾਂ ਸਭਿਹੀ ਬਿਨਸਾਹੀਂ[6]॥੧੮॥ ਅਤਿ ਸੂਖਮ ਤੇ ਸੂਖਮ ਕਾਲੂ[7]।ਅਤਿ ਬਿਸ਼ਾਲਤੇ ਮਹਾਂ ਬਿਸ਼ਾਲੂ[8]। ਕਰਹਿ ਊਚ ਤੇ ਜੌ ਅਤਿ ਨੀਚੂ । ਨੀਚਹਿ ਥਪਹਿ ਊਚ ਖਿਨ ਬੀਚੂ॥੧੯॥ਰਾਈ ਮੇਰੁ,ਮੇਰੁ ਤੇ ਰਾਈ । ਬਸੇ ਉਜਾਰਹਿ,ਉਜਰਿ ਬਸਾਈ । ਮਹਾਂਬਲੀ ਚਾਹੈ ਸੋ ਕਰਿਹੀ।ਇਸ ਆਗੈ ਕੋ ਧੀਰ ਨ ਧਰਿਹੀ॥੨੦॥ ਧਨੁਖ ਅਭਾਵ[9] ਹਾਥ ਹੈ ਜਾਂਕੇ।ਲਾਗ ਰੁ ਦੇਖ ਬਾਣ ਬਜ੍ਰ ਤਾਂਕੇ।ਛੈ ਕਰਿ ਜਗ ਉਪਜਾਵਹਿ ਸੋਊ । ਸ਼ਿਸ਼ੁ ਲੀਲ੍ਹਾ[10] ਜਿਉਂ ਦੇਖਿ ਨ ਕੋਊ ॥੨੧ ॥ ਸੂਰਜ ਚੰਦ ਗੋਇ[11]ਕਰਿ ਹਾਥੇ। ਖੇਲਹਿ ਨਿਤ ਉਛਾਰਿ ਤਿਨ ਸਾਥੇ।ਬ੍ਰਹਮ ਉਦੰਬਰ[12] ਬਿਰਖ ਸਮਾਨਾ। ਛਲ ਅਨੇਕ ਬ੍ਰਹਮੰਡ ਪ੍ਰਮਾਨਾ[13]॥੨੨॥ਭੁੱਖਸਤ[14] ਕਾਲ ਨ ਤ੍ਰਿਪਤੈ ਕੈਸੇ । ਘ੍ਰਿਤ ਅਹੁਤੀ ਪਾਵਕ ਜੈਸੇ। ਮੂਰਤ ਬਿਦਤਿ ਨ ਪਰਹਿ ਪਛਾਨੀ[15]। ਘਟੀ, ਮਾਸ, ਬਰਖਹਿ ਤੇ ਜਾਨੀ ॥੨੩॥ ਝੀਵਰ ਕਾਲ ਕ੍ਰਿਆ ਜਿਹ ਜਾਲਾ । ਫਸੇ ਜੀਵ ਤਿਸ ਮਾਂਹਿ ਬਿਸਾਲਾ । ਛੂਟਨ ਹੋਇ ਨ ਸੋ[16] ਕਿਹ ਭਾਂਤੀ । ਦੁਖ ਮਹਿ ਪਚਹਿ ਨ ਪਾਵਹਿ ਸ਼ਾਂਤੀ[17] ॥ ੨੪ ॥ ਜੇਤਿਕ ਹੈ ਪਰਪੰਚ ਪਸਾਰਾ । ਕਈ ਬਾਰ ਕਿਯ ਕਾਲ ਅਹਾਰਾ । ਬਹੁਰੋ ਰਚੈ ਸੁਖੇਨ ਸੰਵਰਿਕੈ । ਦ੍ਰੁਹਨ[18], ਬਿਸ਼ਨੁ ਸ਼ਿਵ ਨਿਜ ਤਨ ਧਰਿਕੈ ॥ ੨੫ ॥ ਅੰਤਰ ਧਯਾਨ ਕਰੈ ਪੁਨ ਤਾਂਹੀ[19] । ਗ੍ਰਸੈ ਸਕਲ ਕੋ ਤਜੈ ਨ ਕਾਹੀਂ ।

[1]ਕਰੜਾ। [2]ਨਾਸ਼ ਹੋ ਜਾਏਗਾ । [3]ਹਰੀਪੁਣਾ । [4]ਸ਼ਿਵ । [5]ਭਾਵ ਨਹੀਂ ਰਹੇਗਾ । [6]ਨਾਸ਼ ਹੋਣਗੇ। [7]ਕਾਲ ਹੈ । [8]ਵਡਿਆਂ ਤੋਂ ਵੱਡਾ ਹੈ । [9]'ਅਲ ਹੋਇਆ ਕਰਨ' ਰੂਪੀ ਧਨੁਖ।[10]ਬਾਲਕ ਲੀਲ੍ਹਾ [11]ਗੋਂਦ ਵਾਂਙੂ । [12]ਗੁੱਲਰ ਦੇ ਬ੍ਰਿੱਛ ਵਾਂਙੂ ਹੈ । [13](ਗੁਲਰ ਦੇ ਫਲ ਵਾਂਙੂ ਬ੍ਰਹਮ ਨੂੰ) ਅਨੇਕਾਂ ਬ੍ਰਹਮੰਡ ਲਗੇ ਹਨ । [14](ਬ੍ਰਹਮੰਡਾਂ ਨੂੰ) ਭਖਦਿਆਂ । [15](ਕਾਲ ਦੀ) ਮੂਰਤ ਪ੍ਰਗਟ ਨਹੀਂ ਪਛਾਣੀ ਜਾਂਦੀ । [16]ਉਸ ਤੋਂ । [17](ਜੀਵ) ਸ਼ਾਂਤੀ ਨਹੀਂ ਪਾਉਂਦੇ । [18]ਬ੍ਰਹਮਾ । [19]ਤਿਨ੍ਹਾਂ ਨੂੰ ।

*ਇਨ੍ਹਾਂ ਤੁਕਾਂ ਵਿਚ ਕਵੀ ਜੀ ਨੇ ਸਪਸ਼ਟ ਕਿਹਾ ਹੈ ਕਿ ਵਿਸ਼ਨੁ ਬ੍ਰਹਮਾ, ਸ਼ਿਵ, ਕਾਲ ਦੇ ਵੱਸ ਹਨ, ਤਾਂਤੇ ਏਹ ਸਤਿਗੁਰਾਂ ਦੇ ਪੂਜ ਨਹੀਂ ਹਨ ।

†ਪਾ:—ਕਾਲ ਕਰੇ, ਹੇਰੇ ।

ਬਿਨ ਕਰੁਨਾ ਤੇ ਕ੍ਰੂਰ[1] ਬਿਸਾਲਾ। ਮ੍ਰਿਗ ਬ੍ਰਹਮੰਡ ਕੋਹਰੀ ਕਾਲਾ[2] ॥੨੬॥ ਦੋਹਰਾ ॥ ਕਮਲ [3]ਫੂਲ ਅਦਭੁਤ ਅਹੈ, ਬਚਨੋ ਤਾਂਹਿ ਤੇ ਸੋਇ[4]। ਨਹਿੰ ਸਮੀਪ ਤਹਿੰ ਜਾਵਈ[5] ਰਹਨੋ ਬਿਨਾ ਬਲ ਹੋਇ ॥ ੨੭ ॥ ਚੌਪਈ ॥ ਸ਼ਾਂਤਿ ਮੈਤਰੀ ਅੰਕੁਰ[6] ਤਾਸੁ।ਚੈਤੰਨਤਾ ਮਾਤ੍ਰ ਪਰਕਾਸ਼[7]।ਇਸ ਮਹਿੰ ਕਾਲ ਲੀਨ ਹੁਇ ਜਾਵਹਿ। ਤਿਹ[8]ਤਜਿ ਅਪਰ ਸਰਬ ਕੋ ਖਾਵਹਿ॥੨੮॥ਤਾਂਤੇ ਸ਼ਬਦ ਕਰਹੁ ਅੱਭ੍ਯਾਸਾ। ਸਗਰੋ ਭੇਦ ਹੋਇ ਪਰਕਾਸ਼॥ਸੁਨਿ ਸਿੱਖਹੁ!ਸਭਿ ਤਜਹੁ ਬਿਖਾਦਾ। ਧ੍ਰੈ ਤਨ ਅਹੈਂ ਸਮਾਰਹੁ ਆਦਾ[9] ॥ ੨੯ ॥ ਜਗਤ ਅਸਾਰ ਜਾਨਿ ਕ।ਰਿ ਸਾਰੋ। ਸਾਰ ਬਿਚਾਰਿ ਭਲੇ ਉਰ ਧਾਰੋ[10] । ਮੋਖ ਸਦਨ ਕੀ ਇਹ ਤਨ ਸ਼ੂਨੀ[11]। ਸਿਮਰਹੁ ਸੱਤਿਨਾਮ ਦਿਨ ਰੈਨੀ[12] ॥ ੩੦ ॥ ਇਸ ਪ੍ਰਕਾਰ ਉਪਦੇਸ਼ ਘਨੇਰਾ।ਦੇਕਰਿ ਗੁਰਅੱਗ੍ਯਾਨ ਕਟੇਰਾ[13]।ਹੋਤਿਭਯੋ ਅਰਣੋਦਯ ਕਾਲਾ[14]। ਨਿਕਸੇ ਤਿਹ ਛਿਨ ਵਹਿਰ ਕ੍ਰਿਪਾਲਾ॥੩੧॥ ਜੈ ਜੈ ਕਾਰ ਹੋਇ ਚੌਫੇਰੇ। ਪਢਹਿੰ ਬੇਦ ਧੁਨਿ ਸ਼ਬਦ ਘਨੇਰੇ। ਕੁਸ਼ਾ ਮ੍ਰਿਦੁਲ ਜਹਿੰ ਰੁਚਿਰ ਬਿਛੌਨਾਂ। ਤਹਾਂ ਜਾਇ ਪੌਢੇ ਗੁਨ ਭੌਨਾ ॥ ੩੨ ॥ ਗੁਨਤਿ ਸੁਲਖਨੀ ਉਰ ਇਸ ਭਾਂਤੀ।–ਮਮ ਸੁਤ ਝੂਰਹਿੰਗੇ ਪਸ਼ਚਾਤੀ। ਮਿਲੇ ਨ ਆਨਿ ਜਨਕ[15] ਕੇ ਤਾਈਂ।ਤਨਕ ਪ੍ਰਤੀਤ ਨ ਤਿਨ ਕੋ ਆਈ–॥੩੩॥ਤਬਿ ਠਾਂਢੀ ਹ੍ਵੈ ਪ੍ਰਭੂ ਅਗਾਰੀ। ਹਾਥ ਬੰਦਿ ਅਸ ਗਿਰਾ ਉਚਾਰੀ।'ਅਬਿ ਕੋ ਪੁਨ ਨਿਜ ਤਾਤਨਿ ਭਾਈਂ। ਪਠਹੁ ਬੁਲਾਇ[16] ਪਾਸ, ਗੋਸਾਈਂ ! ॥ ੩੪ ॥ ਆਵਹਿੰਗੇ ਅਬਿ ਮਾਨਹਿੰ ਬੈਨਾ। ਛਿਮਾਛਿਤ੍ਰ ਤੁਮ ਸ਼੍ਰੀ ਗੁਨ ਐਨਾ !। ਨੀਕੀ ਬਾਤ ਮਿਲਹਿੰ ਇਸ ਕਾਲਾ। ਬਿਨੈ ਮਾਨੀਏ ਮੇਰੀ ਦਯਾਲਾ !' ॥ ੩੫ ॥ ਦੇਖਿ ਦੀਨ ਬੇਦੀਕੁਲਮੌਰੈਂ[17]। ਆਇਸੁ ਦੇ ਸਿੱਖ ਪਠਨੋ ਬਹੋਰੈਂ। ਕਹਨੋ ਜਾਇ ਕੇ ਤਿਨ ਦੁਇ ਆਗੇ। 'ਨਿਸ਼ਚੇ ਗੁਰੂ ਸਮਾਵਨ ਲਾਗੇ ॥ ੩੬ ॥ ਮਾਤਾ ਬਿਨਤੀ ਕੀਨਿ ਘਨੇਰੀ। ਮੁਝ ਤੁਮ ਪਾਸ ਪਠਾਯੋ ਫੇਰੀ। ਰੈਚਕ ਔਰ

[1]ਕਰੜਾ। [2]ਹਰਨ ਵਾਙੂ ਬ੍ਰਹਮੰਡ ਹੈ ਤੇ ਸ਼ੇਰ ਵਤ ਕਾਲ ਹੈ। [3](ਪਰ ਵਾਹਿਗੁਰੂ) ਅਚਰਜ ਕਮਲ ਫੁੱਲ ਹੈ ਉਸ (ਕਾਲ) ਤੋਂ ਉਹ (ਬ੍ਰਹਮ) ਬਚਿਆ ਹੈ। [4](ਕਾਲ) ਨਹੀਂ ਜਾਂਦਾ ਉਸ (ਬ੍ਰਹਮ) ਦੇ ਨੇੜੇ। [5]ਅੰਗੂਰ। [6](ਉਹ) ਚੇਤਨ ਪ੍ਰਕਾਸ਼ ਮਾਤ੍ਰ ਹੈ। [7]ਭਾਵ ਬ੍ਰਹਮ ਨੂੰ ਛਡਕੇ। [8]ਤਨ ਦੀ ਅਹੰਤਾ ਭੁਆਕੇ ਸੰਭਾਲੋ ਆਦਿ (ਰੂਪ ਵਾਹਿਗੁਰੂ) ਨੂੰ। [9]ਜੋ ਸਾਰ ਹੈ ਉਸ ਨੂੰ ਵਿਚਾਰਕੇ ਦਿਲ ਵਿਚ ਧਾਰੋ। [10]ਮੁਕਤੀ ਰੂਪੀ ਘਰ ਦੀ ਪੌੜੀ ਹੈ। [11]ਕੱਟਿਆ। [12]ਸੂਰਜ ਉਦਯ ਹੋਣ ਦਾ ਸਮਾਂ। [13]ਪਿਤਾ। [14]ਬੁਲਾ ਘੱਲੋ। [15]ਭਾਵ, ਸ਼੍ਰੀ ਗੁਰੂ ਜੀ ਨੇ (ਸੁਲਖਣੀ ਜੀ ਨੂੰ ਨਿੰਮ੍ਰਤਾ ਵਿਚ ਦੇਖਕੇ।

ਬਿਲੰਬ ਨ ਕੋਈ। ਚਹਉ ਤ ਮਿਲਉ ਭਲੇ ਬਿਧਿ ਹੋਈ'॥ ੩੭॥ ਸਿਰੀ ਚੰਦ ਪੁਨ ਲਖਮੀਦਾਸਾ। ਮਾਤ ਬਾਤ ਸੁਨਿ ਭਏ ਉਦਾਸਾ। ਤਤਛਿਨ ਉਠੇ ਤਜੇ ਅਨਮਤਾ[1]। ਕਹਯੋ 'ਸਮਾਇਂ ਨ ਸਾਚੇ ਪਿਤਾ[2]' ॥੩੮॥ ਗਮਨੇ ਮਿਲਿਨ ਭਈ ਇਤ ਐਸੇ।ਉਤ ਕੀ ਸੁਨਹੁ ਕੀਨਿ ਗੁਰ ਜੈਸੇ।ਅੰਬਰ ਪਾਇ ਬਦਨ ਪਰ ਤਬਿਹੀ। ਪੌਂਢਿ ਗਏ ਦੇਖਹਿਂ ਨਰ ਸਭਿਹੀ ॥੩੯॥ ਗੋ ਸਮਾਇ ਤਨ ਰਹੇ ਨ ਪ੍ਰਾਨਾ। ਭਾ ਕਹਾਇ ਕੋ ਸਬਦਿ ਮਹਾਨਾ[3]। ਕਰਿਹੀਂ ਲੋਕ ਬਿਲਾਪ[4] ਕਲਾਪਾ[5]। ਭਯੋ ਪ੍ਰਭੂ ਕੋ ਬਿਰਹੁ ਪ੍ਰਤਾਪਾ[6]*॥੪੦॥ ਨਰਨ ਬਿਖੈ ਭਾ ਰੁਦਨ ਘਨੇਰਾ। ਸੁਰਨ[7] ਮਝਾਰ ਅਨੰਦ ਬਧੇਰਾ। ਅਤਿ ਉਤਸਵ ਕੇ ਗੀਤਨਿ ਗਾਵਹਿਂ। ਬਾਦਿਤ[8]ਤਾਲ ਮਿਲਾਇ ਬਜਾਵਹਿਂ॥੪੧॥ ਸ੍ਰੈਯਾ॥ ਨੰਦੀ ਸੁ ਬ੍ਰਿਖਭ[9] ਚਢੈ ਸ਼ਿਵ ਜੂ ਤਨ ਉੱਜਲ ਇੰਦ੍ਰ ਸ਼ਸ਼ਾਂਕ ਸੁਹਾਏ[10]। ਬਜ਼ਾਲ ਕਰਾਲ ਅਲੰਕ੍ਰਿਤ ਹੈ[11], ਹਰਿਖਾਲ[12] ਬਿਸਾਲ ਸਿਕੰਧਨ[13] ਪਾਏ। ਰੰਗ ਤਰੰਗ ਅਮੰਕਨ ਭੰਗ[14] ਜਟਾ ਮਹਿਂ,ਪਾਰਬਤੀ ਅੰਗ ਲਾਏ[15]। ਸੂਲ ਧਰੇ ਕਰ[16], ਮੁੰਡ ਪਰੇ ਗਰ[17], ਪ੍ਰੇਮ ਕਰੇ ਉਰ ਸੋਂ[18] ਚਲਿ ਆਏ ॥ ੪੨॥ ਸੰਗ ਪੰਚਾਨਨ[19]ਤਾਤ ਖੜਾਨਨ ਹੈ[20],ਦੁਰਦਾਨਨ[21] ਸ਼ੋਭ ਬਢਾਏ। ਬ੍ਰਿੰਦ ਬਡੇ ਗਣ ਸਾਥ ਬਿਰਾਜਤਿ ਦੇਖਿ ਸਰੂਪ[22] ਸਭੈ ਹਰਖਾਏ[23]। 'ਜੈ ਸੁਖਦਾਇਕ ਜੈ ਸੁਰ ਨਾਇਕ[24]ਜੈ ਇਠਪਾਯਕ[25]'ਵਾਕ ਅਲਾਏ।ਬੰਦ ਉਭੈ ਕਰ ਬੰਦਤਿ ਹੈਂ ਬਹੁ ਫੂਲਨ ਕੀ ਬਰਖਾ ਬਰਖਾਏ॥ ੪੩ ॥ ਹੰਸ ਚਢੇ ਚਤੁਰਾ-

[1]ਦੂਜੀ ਸਲਾਹ। [2](ਕੋਲ ਦਿਆਂ ਤੋਂ) ਹਾਹਾਕਾਰ ਸ਼ਬਦ ਹੋਇਆ। [3]ਵਿਰਲਾਪ। [4]ਸਾਰੇ (ਲੋਕ)। [5]ਪ੍ਰਭੂ (ਦੇ) ਵਿਛੋੜੇ ਦਾ ਦੁਖ। [6]ਦੇਵਤਿਆਂ। [7]ਵਾਜੇ। [8]ਨੰਦੀ ਨਾਮੇ ਬੈਲ ਉੱਤੇ। [9]ਇੰਦਰ=ਚੰਦਰਮਾ। ਸ਼ਸ਼ਾਂਕ=(ਜਿਸ ਵਿਚ ਸਹੇ ਦਾ ਨਿਸ਼ਾਨ ਹੈ ਸੋ) ਚੰਦਰਮਾ। ਸ਼ਿਵਜੀ ਨੰਦੀ ਨਾਮੇ ਬੈਲ ਤੇ ਚੜ੍ਹੇ ਹੋਏ ਜਿਨ੍ਹਾਂ ਦਾ ਤਨ ਚੰਦਰਮਾਂ ਵਰਗਾ ਉੱਜਲ ਹੈ (ਮੱਥੇ ਤੇ) ਚੰਦਰਮਾਂ ਸ਼ੋਭਨੀਕ ਵਾਲੇ। (ਅ) ਜੇ ਪਾਠ ਐਉਂ—ਇੰਦ੍ਰ ਸੁਸ਼ੇਖ ਸਹਾਏ—ਹੋਵੇ ਤਾਂ ਅਰਥ ਬਣੂੰ=ਮੱਥੇ ਤੇ ਚੰਦਰਮਾਂ ਸ਼ੋਭਦਾ ਹੈ ਜਿਸ ਦੇ। [10]ਸੱਪਾਂ ਭਿਆਨਕਾਂ ਨਾਲ ਭੂਸ਼ਿਤ ਹੈ। [11]ਸ਼ੇਰ ਦੀ ਖੱਲ। [12]ਮੋਢਿਆਂ ਤੇ। [13]ਪਾਪਾਂ ਨੂੰ ਭੰਨਣ ਵਾਲੇ। [14](ਖਬੇ) ਅੰਗ ਨਾਲ ਲਾਈ ਹੈ। [15]ਤ੍ਰਿਸ਼ੂਲ ਧਾਰੀ ਹੈ ਹੱਥ ਵਿਚ। [16]ਖੋਪਰੀਆਂ ਹਨ ਗਲੇ। [17](ਗੁਰੂ ਜੀ ਨਾਲ) ਦਿਲੋਂ ਪ੍ਰੇਮ ਕਰਕੇ। [18](ਪੰਚ+ਆਨਨ=) ਸ਼ਿਵਾਂ ਦੇ ਨਾਲ। [19]ਪੁੱਤਰ ਹੈ ਛੈ ਮੂੰਹਾਂ ਵਾਲਾ (ਸ੍ਵਾਮਿ ਕਾਰਤਕ)। [20]ਗਣੇਸ਼ (ਦ੍ਵਿਰਦ+ਆਨਨ=ਹਾਥੀ ਦੇ ਮੂੰਹ ਵਾਲਾ)। [21](ਗੁਰੂ ਜੀ ਦਾ) ਸਰੂਪ ਵੇਖਕੇ। [22]ਸੁਹਾਵੇ ਖੁਸ਼ ਹੋਏ। [23]ਜੋ ਦੇਵਤਿਆਂ ਦੇ ਸ੍ਵਾਮੀ। [24]ਜੋ ਦਾਸਾਂ ਦੇ ਪਿਆਰੇ।

*ਪਾ:—ਪ੍ਰਲਾਪਾ।

ਨਨ[1], ਨਾਰਦ, ਸਾਰਦ[2], ਬੁੱਧਿ ਬਿਸ਼ਾਰਦ[3] ਆਏ। ਪ੍ਰੇਮ ਭਰੇ ਉਰ, ਬੈਨ ਬਜਾਵਤਿ, ਸਨਕ ਸਨੰਦ[4] ਰਿਦੈ ਹਰਖਾਏ। ਕੌਸਕ[5], ਭ੍ਰਿੰਗ[6], ਬਸ਼ਿਸ਼ਟ ਮੁਨੀ, ਅੰਗਰਾ[7] ਸੁ ਪੁਲਸਤ[8] ਮਹਾਂ ਸੁਖ ਪਾਏ। ਅੱਤ੍ਰ, ਅਗਸਤ, ਪਰਾਸੁਰ, ਬਯਾਸ ਸਭੈ ਦਰਸ਼ਨ ਗੁਰੂ ਸੁਖ ਪਾਏ ॥੪੪॥ ਦੋਹਰਾ॥ ਬਾਲਮੀਕ ਅਰ ਰੋਮ ਰਿਖਿ, ਕਾਕ ਭੁਸ਼ੁੰਡ ਸੁਜਾਨ। ਬਕਦਾਲਭ ਤੇ ਆਦਿ ਸਭਿ ਆਏ ਰਿਖੀ ਮਹਾਨ॥੪੫॥ ਨਾਮਦੇਵ, ਜੈ ਦੇਵ, ਜਨ ਧੰਨਾ, ਸੈਨ, ਕਬੀਰ। ਹਿਤ ਦਰਸ਼ਨ ਕੇ ਭਗਤ ਸਭਿਆਏ ਗੁਰ ਕੇ ਤੀਰ॥੪੬॥ ਸ੍ਰੈਯਾ॥ ਸ਼ੇਸ਼[9], ਸੁਰੇਸ਼[10], ਜਲੇਸ਼[11], ਦਿਨੇਸ਼[12], ਨਿਸੇਸ਼[13], ਧਨੇਸ਼[14] ਪਿਖੈਂ ਸੁਖ ਪਾਵੈਂ। ਕਿੰਨਰ ਗੰਧਰਬ, ਪਾਵਕ ਪੌਨ ਅਨੰਦ ਭਰੇ ਉਰ ਮੰਗਲ ਗਾਵੈਂ। ਦੇਵਤਰੋਵਰ[15] ਕੀ ਪੁਸ਼ਪਾਂਜਲ[16] 'ਜੈ' ਮੁਖ ਤੇ ਕਹਿ ਕੈ ਬਰਖਾਵੈਂ। ਸ਼੍ਰੀ ਸੁਖਕੰਦ ਗੁਬਿੰਦ ਮੁਕੰਦ ਪਦੰ ਅਰਬਿੰਦ ਪੁਜੈਂ ਮਨ ਭਾਵੈਂ[17]* ॥ ੪੭ ॥ ਦੋਹਰਾ ॥ ਇਕ ਬਿਵਾਨ† ਮਨੋਹਰ ਮਹਾਂ, ਪੁੰਜ ਮਣੀ ਜਿਸ ਮਾਂਹਿ। ਅਤਿ ਪ੍ਰਕਾਸ਼ ਸੰਯੁਕਤਿ ਸੋ ਕੌਨ

[1,2,3]ਬ੍ਰਹਮਾ, ਨਾਰਦ, ਸਰਸ੍ਵਤੀ (ਤ੍ਰੈਏ) ਬੁੱਧੀ ਦੇ ਚਤੁਰ (ਲੋਕ) ਆਏ। (ਅ) ਬੁੱਧ ਵਿਸ਼ਾਰਦ=ਚਤੁਰ ਬੁੱਧ (ਰਿਸ਼ੀ ਜੀ)। [4]ਬ੍ਰਹਮਾ ਦੇ ਪੁੱਤ੍ਰ। [5]ਵਿਸ਼੍ਵਾਮਿੱਤ੍ਰ। [6]ਇਕ ਰਿਖੀ। [7]ਨਾਮ ਹੈ। [8]ਨਾਮ ਹੈ। [9]ਸ਼ੇਸ਼ਨਾਗ। [10]ਇੰਦਰ। [11]ਵਰੁਣ। [12]ਸੂਰਜ। [13]ਚੰਦ। [14]ਕੁਬੇਰ। [15]ਕਲਪ ਬ੍ਰਿਛ। [16]ਫੁੱਲਾਂ ਦੇ ਬੁੱਕ। [17]ਗੁਰੂ ਜੀ ਦੇ ਚਰਨਾਂ ਕਮਲਾਂ ਨੂੰ ਪੂਜਦੇ ਹਨ ਮਨ ਦੇ ਪ੍ਰੇਮ ਨਾਲ।

*ਸ਼ਿਵ ਬ੍ਰਹਮਾ, ਆਦਿ ਮੁੱਖਜ ਦੇਵਤੇ ਪੁੱਤਰਾਂ ਆਦਿ ਸਣੇ, ਫਿਰ ਉੱਚੇ ਤੇ ਉੱਚੇ ਮੁਨੀ ਤੇ ਰਿਖੀ, ਫਿਰ ਕਬੀਰ ਆਦਿ ਵਡੇ ਭਗਤ, ਫਿਰ ਦੂਸਰੇ ਦੇਵਤਿਆਂ ਦੇ ਵਡੇ, ਫਿਰ ਕਿੰਨਰ ਤੇ ਗੰਧਰਬ ਆਦਿ ਸਾਰੇ ਗਿਣਕੇ ਆਪ ਨੇ ਦੱਸਿਆ ਹੈ ਕਿ ਗੁਰੂ ਜੀ ਦੇ ਆਦਰ ਕਰਨ ਨੂੰ ਆਏ, ਫੁੱਲਾਂ ਦੀ ਬਰਖਾ ਕਰਦੇ ਹਨ, 'ਜੈ ਜੈ' ਆਖਦੇ ਹਨ, ਚਰਨਾਂ ਦੀ ਪੂਜਾ ਕਰਦੇ ਹਨ, ਇਸ ਸਾਰੇ ਕਥਨ ਦਾ ਭਾਵ ਕੇਵਲ ਇਹ ਹੈ ਕਿ ਸ਼੍ਰੀ ਗੁਰੂ ਜੀ ਸਭ ਉੱਚੀਆਂ ਤੋਂ ਉੱਚੀਆਂ ਵਜਕਤੀਆਂ ਦੇ ਪੂਜ ਹਨ। ਗੁਪਤ ਲੋਕਾਂ ਦੇ ਕਿਸੇ ਵਡੇ ਦਾ ਨਾਮ ਸ਼ਿਵ ਹੈ ਕਿ ਜਬਰਾਈਲ, ਸੰਸਕ੍ਰਿਤ ਪੜ੍ਹਿਆ ਕੁਛ ਕਹੇ ਤੇ ਅਰਬੀ ਪੜ੍ਹਿਆ ਕੁਛ, ਇਨ੍ਹਾਂ ਵਿਸਥਾਰਾਂ ਨਾਲ ਪ੍ਰਯੋਜਨ ਨਹੀਂ, ਕੇਵਲ ਮੁਰਾਦ ਇਹ ਹੈ ਕਿ ਇਸ ਜਗਤ ਤੋਂ ਪਯਾਨਾ ਕਰਨ ਵੇਲੇ ਅਗਲੇ ਜਗਤ ਦੇ ਮਹਾਂ ਮੁਖੀਆਂ ਨੇ ਆਪ ਦਾ ਸੁਆਗਤ ਕੀਤਾ, ਕਿਉਂਕਿ ਆਪ 'ਗੁਰ ਅਵਤਾਰ' ਸਭ ਤੋਂ ਸ਼ਿਰੋਮਣੀ ਹਨ। ਕਵੀ ਜੀ ਇਸ ਸਮੇਂ ਦੇ ਵਰਣਨ ਵਿਚ ਕਵਿਤਾ ਦਾ ਬੀ ਕਮਾਲ ਕਰ ਰਹੇ ਹਨ।

†ਇਸ ਬਿਬਾਨ ਦੀ ਸੁੰਦਰਤਾ ਕਵਿ ਜੀ ਮਨੁੱਖੀ ਪਦਾਰਥਾਂ ਵਿਚ ਹੀ ਕਹਿ ਸਕਦੇ ਹਨ, ਜੋ ਕੁਛ ਆਤਮ ਮੰਡਲ ਵਿਚ ਹੈ, ਉਸ ਲਈ ਸਾਡੀ ਬੋਲੀ ਵਿਚ ਲਫਜ਼ ਨਹੀਂ, ਇਸ ਕਰਕੇ ਜਿਵੇਂ ਓਥੇ ਹਨ ਤਿਵੇਂ ਕਹੇ ਹੀ ਨਹੀਂ ਜਾ ਸਕਦੇ, ਜੇ ਅੱਖਰੀਂ ਅਰਥਾਂ ਵੱਲ ਜਾਓ ਤਾਂ ਸੂਖਮ ਧਿਆਨ ਵਿਚ ਦੁਸ਼ਕਰ ਮਣੀਆਂ ਕਿਵੇਂ ਹੋ ਸਕਦੀਆਂ ਹਨ।

ਕਹੋ ਛਬਿ ਤਾਂਹਿ॥੪੯॥ ਚੌਪਈ॥ ਪਾਰਖਦੀ ਜਿਸ ਆਇ ਅਗਾਰੀ। ਚਵਰ ਢੁਰਤਿ ਹੈ ਵਾਰੰਵਾਰੀ। ਜਹਾਂ ਹੁਤੇ ਬੇਦੀ ਕੁਲਦੀਪਾ। ਇਸਥਿਰ ਭਯੋ ਸੁ ਤਾਂਹਿ ਸਮੀਪਾ॥੪੯॥ਨਿਜ ਸਰੂਪ ਤਬਿ ਸ਼੍ਰੀ ਪ੍ਰਭੁ ਧਾਰਾ। ਚਰਨ ਕੋਕਨਦ[1] ਸ਼ੁਭਤਿ ਅਪਾਰਾ। ਨੂਪਰਿ ਮਣਿਮਯ[2] ਰੁਚਿਰ ਸੁਹਾਏ। ਦੈ ਜੰਘਾਂ ਕਦਲੀ ਛਬਿ ਪਾਏ॥੫੦॥ਛੁਦ੍ਰ ਘੰਟਕਾ[3]ਬੰਧੀ ਸੁਹਾਵਤਿ।ਉਦਰ ਸ ਤ੍ਰਿਵਲੀ* ਸ਼ੋਭ ਬਢਾਵਤਿ[4]।ਕਾਲਿੰਦ੍ਰੀ ਆਵਰਤਿ ਸੁ ਨਾਭਾ[5]।ਭੁਜਾ ਚਾਰਯੁਤਿਭੂਖਨਆਭਾ[6] ॥੫੧॥ਸੰਖ ਚੱਕ੍ਰ ਕਰ ਕਮਲਨ ਮਾਂਹੀ। ਗਦਾ ਪਦਮ ਅਤਿ ਸੁੰਦਰ ਆਹੀ। ਕੰਕਨ ਅੰਗਦ ਮਣਿ ਗਚਿਕਾਰੀ[7]।ਬ੍ਰਿਖਭ[8]ਸਮਾਨ ਕੰਧ[9] ਦੈ ਭਾਰੀ॥੫੨॥ ਉਰ ਆਯੁਤ ਬਨ ਮਾਲ[10] ਸੁਹਾਵਾ। ਅਧਿਕ ਕੌਸ੍ਤੁਭ[11] ਮਣਿ ਛਬਿ ਪਾਵਾ। ਕੰਬੁ[12] ਗ੍ਰੀਵ ਤ੍ਰੈ ਰੇਖ ਬਿਰਾਜਤਿ। ਬਦਨ ਬਿਲੋਕਿ ਚੰਦ੍ਰਮਾ ਲਾਜਤਿ॥੫੩॥ ਚਿਬੁਕ[13] ਚਾਰੁ,ਮੁਸਕ੍ਯਾਨ ਕਪੋਲਾ[14]।ਹਾਸ ਮ੍ਰਿਦੁਲ ਛਬਿ ਹੋਤਿ ਅਮੋਲਾ। ਚਮਕ ਦਸਨ ਕੀ ਰੁਚਿਰ ਬਿਰਾਜੀ। ਸੰਪਟ ਬਿੱਦ੍ਰਮ ਹੀਰਨ ਰਾਜੀ[15] ॥ ੫੪ ॥ ਉਨਤ[16] ਨਾਸਕਾ, ਕਾਨਨ[17] ਕੁੰਡਲ। ਸ਼ੋਭਾ ਸੁਖਦਾ ਅਤਿ ਸੁਖ ਮੰਡਲ। ਮਨਹੁ ਕਮਲ ਦਲ ਸੁੰਦਰ ਲੋਚਨ। ਕ੍ਰਿਪਾ ਭਰੀ ਚਿਤਵਨ ਦੁਖ ਮੋਚਨ॥੫੫॥ਧਨੁਖਭ੍ਰਿ ਕੁਟੀ ਮਸਤਕ ਚਾਰੂ। ਸਿਰ ਕਰੀਟ[18] ਜਿਹ ਪ੍ਰਭਾ[19] ਅਪਾਰੂ। ਸ਼ਯਾਮ ਬਰਨ[20], ਜਲਧਰ[21] ਕੀ ਨਾਈਂ। ਬਸਨ ਪੀਤ ਜਨ ਛਟਾ[22] ਸੁਹਾਈ॥੫੬॥ਅਪਨੋ ਪਲਟ ਸਰੂਪ† ਕ੍ਰਿਪਾਲਾ।ਚਢੇ ਬਿਵਾਨ ਉਪਰ ਤਤਕਾਲਾ। ਤਿਹ ਛਿਨ ਦੋਨੋ ਸੁਤ ਚਲਿ ਆਏ।ਸੁਨਤਿ ਰੌਰ ਹਿਰਦੇਬਿਸ-

[1]ਲਾਲ ਕੰਵਲਾਂ ਵਰਗੇ ਚਰਨ। [2]ਮਣੀਆਂ ਖਚਤ ਝਾਂਜਰ। [3]ਤੜਾਗੀ। [4]ਪੇਟ ਤੇ ਤਿੰਨ ਵਲ ਸ਼ੋਭਾ ਵਧਾਉਂਦੇ ਹਨ। [5]ਜਮਨਾ ਦੇ ਘੁੰਮਣ ਘੇਰ ਵਤ ਨਾਭੀ ਹੈ। [6]ਗਹਿਰਿਆਂ ਦੀ ਸ਼ੋਭਾ। [7]ਜੜੇ ਹੋਏ। [8]ਬੈਲ। [9]ਮੋਢੇ। [10]ਛਾਤੀ ਦੌਰੀ (ਉੱਪਰ) ਬਾਜੰਤੀ ਮਾਲਾ। [11]ਇਕ ਮਣੀ ਜੋ ਸਮੁੰਦਰ ਮਥਨ ਤੇ ਮਿਲੀ ਤੇ ਵਿਸ਼ਨੂੰ ਜੀ ਛਾਤੀ ਤੇ ਪਹਿਨਦੇ ਹਨ [ਸੰਸਃ, ਕੌਸ੍ਤੁਭ]। [12]ਸੰਖ। [13]ਠੋਡੀ। [14]ਗੱਲ੍ਹਾਂ। [15]ਦੰਦ (ਮਾਨੋਂ) ਮੂੰਗੀਆਂ ਦੇ ਡੱਬੇ ਵਿਚ ਹੀਰੇ ਚਮਕਦੇ ਹਨ। [16]ਉੱਚੀਆਂ। [17]ਕੰਨਾਂ ਵਿਚ। [18]ਮੁਕਟ। [19]ਸ਼ੋਭਾ। [20]ਸਾਂਵਲਾ ਰੰਗ। [21]ਬੱਦਲ। [22]ਬਸਤਰ ਪੀਲੇ ਮਾਨੋ ਬਿਜਲੀ। *ਪਾਃ—ਉਦਰ ਤ੍ਰਿਵਲੀ।

†ਇਹ ਸਾਰਾ ਰੂਪਕ ਵਿਸ਼ਨੂੰ ਯਾ ਮਹਾਂ ਵਿਸ਼ਨੂੰ ਦਾ ਵਰਣਨ ਕੀਤਾ ਹੈ। ਪਰਮੇਸ਼ੁਰ ਨੂੰ ਜਦੋਂ ਜਗਤ ਦਾ ਮਾਲਕ ਪਾਲਕ ਵਰਣਨ ਕਰਦੇ ਹਨ ਤਾਂ ਹਿੰਦੂ ਖਿਆਲ ਨੇ ਉਸ ਨੂੰ ਦੋ ਰੂਪ ਦਿੱਤੇ ਹਨ। ਜਿਸ ਨੂੰ ਨਿਰਾਕਾਰ ਬ੍ਰਹਮ ਤੋਂ ਹੇਠਾਂ ਉਸ ਨਾਲ ਅਭੇਦ ਭੀ ਤੇ ਸ੍ਰਿਸ਼ਟੀ ਦਾ ਪਰਬੰਧ ਕਰਤਾ ਭੀ ਇਕ ਵੱਖਰੀ ਵਜੂਦੀ ਵਾਲਾ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਮਾਏ॥੫੭॥ ਭੀਰ ਅਧਿਕ ਜਾਵਨ ਮਗ ਨਾਂਹੀ। ਦੁਸ਼ਤਰ ਹੈ ਪਹੁੰਚੇ ਪ੍ਰਭੁ ਪਾਂਹੀ॥ਦੇਖਿ ਸੁਲਖਨੀ ਸੁਤ ਸੋਂ ਭਾਖੀ"ਪੂਰਬ ਕਿਉਂ ਨ ਅਏ ਅਸਕਾਂਖੀ? ॥੫੮॥ਰਹੇ ਬੁਲਾਇ ਪਠੇ ਦੈ ਬਾਰੀ॥ ਆਏ ਨਹੀਂ ਨ ਨੀਕ ਬਿਚਾਰੀ। ਪੀਛੇ ਆਇ,ਰਹੋ ਪਛੁਤਾਈ। ਅਬਿ ਤੌ ਗਏ ਸਮਾਇ ਗੁਸਾਈਂ"॥੫੯॥ਸਿਰੀਚੰਦ ਸੁਨਿ ਲਖਮੀਦਾਸ। ਬਿਸਮੈਂ ਹੈ ਭਏ ਦਰਸ ਨਿਰਾਸ। ਅਪਨੋ ਦੋਸ਼ ਜਾਨਿ ਪਛੁਤਾਏ। ਕਵਿ ਸੈਭੋਖ ਸਿੰਘ ਸ਼ਰਧਾ ਪਾਏ॥ ੬੦॥ ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰਧੇ 'ਸਮਾਵਨ ਕੇ ਪ੍ਰਸੰਗ' ਬਰਨਨੰ ਨਾਮ ਖਸ਼ਟ ਪੰਚਾਸਮੋਂ ਅਧਜਾਯ॥ ੫੬ ॥

---

[1]ਬੜੀ ਔਖਿਆਈ ਨਾਲ।

[ਪਿਛਲੇ ਪੰਨੇ ਦੀ ਬਾਕੀ ਟੂਕ]

ਮੰਨਿਆ ਹੈ, ਉਸ ਨੂੰ ਈਸ਼ਵਰ ਆਦਿ ਕਹਿ ਲਿਆ, ਯਾ ਭਗਤਾਂ ਨੇ ਉਸੇ ਤਰ੍ਹਾਂ ਦੇ ਇਕ ਵਜੂਦ ਦਾ ਨਾਮ 'ਵਿਸ਼ਨੂੰ' ਧਰਿਆ ਹੈ। ਇਹੋ ਦਰਜਾ ਸ਼ਿਵ ਤੇ ਭਵਾਨੀ ਨੂੰ ਦਿੱਤਾ ਜਾਂਦਾ ਹੈ। ਅਸਲ ਵਿਚ ਹਿੰਦੂ ਫਿਲਾਸਫਰਾਂ ਨੇ ਜਦ ਨਿਰਾਕਾਰ ਨੂੰ ਕਰਤਾ ਤੇ ਕਾਦਰ ਕਹਿਣੋਂ ਸੰਕੋਚ ਖਾਧਾ ਕਿ ਇਸ ਤਰ੍ਹਾਂ ਉਹ ਵਿਕਾਰ ਵਾਲਾ ਹੋ ਜਾਏਗਾ ਤਾਂ ਵਿਚਕਾਰੇ ਏਹ ਸਾਕਾਰ ਮੂਰਤੀ (Personal God) ਮਿਥਕੇ ਕੰਮ ਟੋਰਲਿਆ ਵਾਂਙੂ ਜਾਪਦਾ ਹੈ। ਭਗਤੀ ਪੱਖ ਵਾਲਿਆਂ ਨੇ ਮੁਰਸ਼ਿਦ (ਗੁਰਮੁਖ) ਤੋਂ ਉਪਰ ਧਿਆਨ ਲਈ ਇਕ ਸੂਖਮ ਮੂਰਤੀ ਸਰਗੁਣ ਬ੍ਰਹਮ ਦੀ 'ਵਿਸ਼ਨੂੰ' ਕਲਪ ਲਈ, ਇਹ ਸਾਰੇ ਤਰਲੇ ਹਨ ਪਰਮਾਤਮਾ ਦੀ ਨਿਰਵਿਕਾਰਤਾ ਤੇ ਫੇਰ ਉਸ ਦੇ ਮਾਲਕ, ਪਾਲਕ ਤੇ ਸਰਬ ਸੁੰਦਰਤਾਈਆਂ ਦੇ ਸੋਮੇ ਹੋਣ ਨੂੰ ਇਸ ਨਿਕੀ ਜਿਹੀ—ਹਦ ਬੰਦੀ ਵਾਲੀ—ਅਕਲ ਨਾਲ ਸਮਝਣ ਦੀਆਂ। ਪਰ ਸਤਿਗੁਰੂ ਜੀ ਨੇ ਉਸੇ ਅਕਾਲ ਪੁਰਖ ਨੂੰ 'ਕੁਦਰਤਿ ਵਸਿਆ' ਦਸਿਆ ਹੈ, ਉਸੇ ਨੂੰ ਨਿਰੰਕਾਰ ਕਿਹਾ ਹੈ, ਉਸੇ ਨੂੰ 'ਪਾਕੀ ਨਾਈ ਪਾਕੁ' ਕਿਹਾ ਹੈ, ਉਸੇ ਨੂੰ 'ਕਾਦਿਰ ਕਰਤਾ' ਕਿਹਾ ਹੈ। ਇਸ ਦਾ ਭੇਤ, 'ਹੁਕਮੁ ਨ ਕਹਿਆ ਜਾਈ' ਵਿਚ ਦਸਿਆ ਹੈ। ਅਰਥਾਤ ਜਿਵੇਂ ਅਕਾਲ ਪੁਰਖ ਆਪ ਅਗੰਮ ਤੇ ਅਲੱਖ ਤੇ ਅਕੱਥ ਹੈ, ਉਸ ਦਾ ਹੁਕਮ ਭੀ ਉਸੇ ਤਰ੍ਹਾਂ ਅਕੱਥ, ਅਗੰਮ ਤੇ ਅਲੱਖ ਹੈ। ਅਸੀਂ ਜਦ ਉਸ ਨੂੰ ਕਰਤਾ ਮੰਨਕੇ ਵਿਕਾਰੀ ਕਹਿੰਦੇ ਹਾਂ ਤਾਂ ਆਪਣੇ ਕਰਤਾਪਨ ਨੂੰ ਉਸ ਪਾਰਬ੍ਰਹਮ ਦੇਸ਼ ਕਾਲ ਪਾਰ, ਅਕਹਿ ਵਿਚ ਜਾ ਕਲਪਦੇ ਹਾਂ। 'ਨਿਰਗੁਨੁ ਆਪਿ ਸਰਗੁਨੁ ਭੀ ਓਹੀ॥ ਕਲਾਧਾਰਿ ਜਿਨਿ ਸਗਲੀ ਮੋਹੀ'। ਦੇਖੋ ਉੱਤਰਾਰਧ ਅਧਜਾਯ ੫੩ ਅੰਕ ੭੨ ਦੀ ਹੇਠਲੀ ਟੂਕ।

ਕਵਿ ਜੀ ਸੰਸਕ੍ਰਿਤ ਵਿੱਦਯਾ ਤੇ ਸਭਯਤਾ ਦੇ ਜਾਣੂ ਸਨ, ਇਸ ਕਰਕੇ ਉਨ੍ਹਾਂ ਨੇ ਸਤਿਗੁਰੂ ਦੀ ਮਹਾਨਤਾ, ਆਤਮ ਪ੍ਰਬਲਤਾ, ਰੂਹਾਨੀ ਮੌਜ, ਉੱਚੇ ਤੋਂ ਉੱਚੇ ਵਰਤਨ ਕਰਦਿਆਂ ਉਸੇ ਵੇਲੇ ਤੇ ਉਸੇ ਖਿਆਲ ਮੰਡਲ ਦੇ ਖਿਆਲ ਤਸਵੀਰਾਂ ਵਿਚ ਅੰਕਿਤ ਕਰਨੇ ਸਨ ਜਿਸ ਦੇ

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

੫੭ [ਗੁਰ ਸ਼ਬਦ ਮੰਗਲ। ਵਾਹਿਗੁਰੂ ਸਤੋਤਰ। ਜੋਤੀ ਜੋਤ ਸਮਾਵਣਾ]

ਦੋਹਰਾ ॥ ਦੀਪਕ ਸਤਿਗੁਰ ਸ਼ਬਦ ਕਰਿ ਸਦਨ ਰਿਦੇ ਮਹਿੰ ਬਾਰ।
ਤਮ ਅਗਜਾਨ ਨਿਵਾਰਿ ਕੈ ਸਾਰ ਅਸਾਰ ਬਿਚਾਰਿ॥ ੧ ॥

{ ਸਦਨ=ਘਰ। ਬਾਰ=ਬਾਲ, ਜਗਾ। ਨਿਵਾਰਿ ਕੈ=ਦੂਰ ਕਰਕੇ। ਸਾਰ=ਤੱਤ੍ਰ। ਅਸਾਰ=ਤੱਤ੍ਰ ਤੋਂ ਖਾਲੀ। ਇਹ ਵਿਚਾਰ ਕਰ ਕਿ ਕਿਹੜੀ ਗਲ ਕੀਮਤੀ ਹੈ, ਕਿਹੜੀ ਤੁੱਛ ਹੈ, ਕਿਹੜੀ ਰਹਿਣ ਵਾਲੀ ਕਿਹੜੀ ਨਾ ਰਹਿਣ ਵਾਲੀ ਹੈ, ਅਸੱਤ ਕਿਹੜੀ ਹੈ ਤੇ ਸੱਤ ਕਿਹੜੀ ਹੈ। }

ਅਰਥ–ਸਤਿਗੁਰੂ ਦੇ ਸ਼ਬਦ ਨੂੰ ਦੀਵਾ ਬਣਾਕੇ ਹਿਰਦੇ (ਰੂਪੀ) ਘਰ ਵਿਖੇ ਬਾਲ। ਅੱਗਜਾਨ (ਰੂਪੀ) ਹਨੇਰੇ ਨੂੰ (ਇਸ ਦੇ ਚਾਨਣੇ ਨਾਲ) ਦੂਰ ਕਰਕੇ ਸਾਰ ਤੇ ਅਸਾਰ ਦੀ ਵਿਚਾਰ ਕਰ।

ਚੌਪਈ ॥ ਸਿਰੀਚੰਦ ਤਬਿ ਲਖਮੀ ਦਾਸ। ਪਿਤ ਆਗੈ ਕੀਨੀ ਅਰਦਾਸਿ।
ਹਾਥ ਬੰਦਿ ਦੋਨੋ ਹ੍ਵੈ ਠਾਂਢੇ।ਹਿਰਦੇ ਮਹਿੰ ਸ਼ਰਧਾ ਅਤਿ ਬਾਢੇ॥੨॥'ਹੇ ਜਗਤੇਸ਼ ਸਰਬ ਸੁਖਦਾਨੀ !। ਹੇ ਸਰਬੱਗ ਸਰਬ ਗੁਨਖਾਨੀ !। ਸਭਿ ਬਿਧਿ

[ਪਿਛਲੇ ਪੰਨੇ ਦੀ ਬਾਕੀ ਟੂਕ]

ਓਹ ਬਹੁਤੇ ਜਾਣੂ ਸਨ। ਵਿਸ਼ਨੂੰ ਇਕ ਵੇਦਾਂ ਦੇ ਸਮੇਂ ਦਾ ਦੇਵਤਾ ਹੈ, ਇਹ ਸਮਝਣਾ ਕਿ ਗੁਰੂ ਜੀ ਓਹ ਸਨ, ਭੁੱਲ ਹੈ। ਐਸੇ ਸੰਸੇ ਤੇ ਭੈ ਅਯੋਗ ਤੇ ਅਵਿਦਜਾ ਸੂਚਕ ਹਨ, ਐਸੇ ਦੇਵਤਾ ਪ੍ਰਸਤੀ ਦੇ ਖਿਆਲਾਂ ਪਰ ਤਾਂ ਆਪ ਗੁਰੂ ਜੀ ਨੇ ਕਿਹਾ ਹੈ 'ਹੋਗੀ ਬ੍ਰਹਮਾ ਬਿਸਨੁ ਸਰੁਦ੍ਰਾ ਹੋਗੀ ਸਗਲ ਸੰਸਾਰਾ ॥' ਪਿਛੇ ਆਪ ਕਵਿ ਜੀ ਵਿਸ਼ਨੂੰ ਬਾਬਤ ਕਹਿ ਆਏ ਹਨ:– (ਵੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉੱਤਰਾਰ੍ਧ ਅਧਜਾਯ ੫੬, ਅੰਕ ੧੬,) 'ਹਰੀ ਬਿਸ਼ਨੁ ਜਿਹ ਜਗਤ ਅਲਾਇ। ਹਰੀ ਹਰਿਤ੍ਰਤਾ ਤਿਹ ਕੀ ਜਾਇ।' ਸੋ ਮੁਰਾਦ ਕੇਵਲ ਇਹ ਲੈਣੀ ਚਾਹੀਏ ਜੋ ਕਵਿ ਜੀ ਨੇ ਪਹਿਲੇ ਅਧਜਾਯ ਦੇ ਅੰਕ ੫ ਵਿਚ ਕਿਹਾ ਹੈ ਕਿ 'ਸਭ ਤੋਂ ਵਡਾ ਸਤਿਗੁਰ ਨਾਨਕ' ਹੈ। ਅਰਥਾਤ ਗੁਰੂ ਦੀ ਪੁਰਸ਼ੋਤਮਾਂ (ਜਗਤ ਵਿਚ ਆਏ ਮਹਾਂ ਪੁਰਖਾਂ ਤੋਂ) ਪਰਮ (ਸ੍ਰੇਸ਼ਟ) ਹਨ ਤੇ (ਪਰਾਵਲੀ) ਅਵਜਕਤ ਮਹਾਂ ਪੁਰਖਾਂ ਦੇ ਨਾਥ ਹਨ। ਸੋ ਕਵਿ ਜੀ ਕਿਸੇ ਰੂਪਕ ਵਿਚ ਗੁਰੂ ਜੀ ਨੂੰ ਬੰਨ੍ਹ ਦੇਣ, ਉਹਨਾਂ ਦੀ ਮੁਰਾਦ ਕੇਵਲ ਇਹ ਜਾਪਦੀ ਹੈ, ਕਿ ਮੇਰੇ ਇਸ਼ਟ ਦੇਵ ਸ਼੍ਰੀ ਗੁਰੂ ਨਾਨਕ ਦੇਵ ਜੀ ਸਭ ਤੋਂ ਉਚੇ, ਸੁੱਚੇ, ਸੁਹਣੇ ਤੇ ਵਡੇ ਹਨ। ਜੋ ਲੋਕ ਗੁਰੂ ਨਾਨਕ ਦੇਵ ਜੀ ਨੂੰ ਮਾਮੂਲੀ ਇਨਸਾਨ ਯਾ ਇਨਸਾਨ ਤੋਂ ਕਰਮ ਕਰਕੇ ਉਚੇ ਹੋਏ ਆਖਦੇ ਹਨ, ਉਨ੍ਹਾਂ ਨੂੰ ਕਵਿ ਜੀ ਅਜਾਣ ਕਹਿੰਦੇ ਹਨ। ਓਹ ਸਤਿਗੁਰੂ ਨੂੰ ਗੁਰੂ ਅਰਜਨ ਦੇਵ ਜੀ ਦੇ ਵਾਕ ਅਨੁਸਾਰ 'ਗੁਰ ਨਾਨਕ ਦੇਵ ਗੋਵਿੰਦ ਰੂਪ' ਮੰਨਦੇ ਹਨ ਤੇ ਸਾਰੇ ਰੂਪਕਾਂ ਤੋਂ ਇਹੀ ਮੁਰਾਦ ਜਣਾਉਂਦੇ ਹਨ। ਇਸੇ ਅਧਜਾਯ ਦੇ ਅੰਕ ੫੭.੫੮ ਵਿਚ ਦੇਵਤੇ ਪਿਛੇ ਰਹਿ ਗਏ ਤੇ ਗੁਰੂ ਜੀ ਸਚਖੰਡ ਗਏ ਦੱਸੇ ਹਨ। 'ਸਚਖੰਡਿ ਵਸੈ ਨਿਰੰਕਾਰੁ' ॥

ਪੂਰਨ ਹੋ ਸਮਰੱਥਾ। ਰਾਉਰ ਕੇ ਗੁਨ ਅਹੈਂ ਅਕੱਥਾ ॥੩॥ ਅਪਰ ਨਰਨ ਸੋ ਤੁਮਕੋ ਮਾਨਤਿ[1]।–ਜਗ ਕਰਤਾ[2]–ਇਹ ਭੇਦ ਨ ਜਾਨਤਿ।ਅਬੈ ਪ੍ਰਤੀਤ ਤੁਮਾਰੀ ਆਈ। ਤ੍ਰੈਲੋਕੀਪਤਿ ਸ਼ੰਕ ਨ ਰਾਈ ॥ ੪ ॥ ਬਿਨਾ ਮਿਲੇ ਅਬਿ ਆਪ ਸਮਾਏ। ਹਮ ਰਹਿਗੇ ਹਿਰਦੇ ਪਛੁਤਾਏ। ਅਬੈ ਬਧੀ ਅਭਿਲਾਖ ਬਿਸਾਲਾ। ਦਰਸ ਆਪਕਾ ਕਰਨ ਕ੍ਰਿਪਾਲਾ ॥ ੫॥ ਸੁਨਿਕੈ ਬਿਨੈ ਪ੍ਰਸੀਦਹੁ ਤਾਤਾ[3] !। ਛਿਮਾ ਕਰਹੁ ਭੂਲੇ ਪਸ਼ਚਾਤਾ। ਤੁਮਕੋ ਸ਼੍ਰੀ ਕਰਤਾਰ ਦੁਹਾਈ। ਬੋਲੇ ਮਿਲੇ ਬਿਨਾ ਜੋ ਜਾਈ ॥੬॥ ਪੂਰਬ ਜਿਉਂ, ਦੈ ਘਟਿਕਾ ਔਰੀ[4]। ਹਮ ਸੋਂ ਬੋਲਹੁ ਮਿਲਹੁ ਬਹੋਰੀ[5]। ਅਸ ਅਰਦਾਸ ਕੀਨਿ ਜਬਿ ਦੋਈ।ਚਹੁੰ ਦਿਸ਼ ਭੀਰ ਅਧਿਕ ਤਬਿ ਹੋਈ ॥੭॥ ਅਹੈ ਸੁਲਖਨੀ ਚਰਨਨ ਪਾਸੂ। ਲੋਚਨ ਤੇ ਗੋਰਤਿ ਬਹੁ ਆਂਸੂ। ਭੂਪਤਿ,ਸ਼ਾਹਿ, ਬਿੱਪ੍ਰ,ਸਿਖ ਬ੍ਰਿੰਦਾ। 'ਸੱਤਿਨਾਮ' ਸਿਮਰੈਂ ਸੁਖਕੰਦਾ ॥ ੮ ॥ ਠਾਂਢੇ ਬੰਦੇ ਹਾਥ ਸਮੀਪਾ। ਸੁਨੀ ਬਿਨੈ ਬੇਦੀ ਕੁਲਦੀਪਾ।ਤਾਤਨ ਸੋਂ ਬੋਲਨ ਕੇ ਕਾਰਨ। ਉਠਿ ਬੈਠੇ ਤਬਿ ਨਰਕ ਨਿਵਾਰਨ ॥ ੯ ॥ ਅਰੁਨ[6] ਪ੍ਰਫੁੱਲਜਤ ਕਮਲ ਬਿਸਾਲਾ। ਬਦਨ ਸੁਹਾਵਤਿ ਅਸ ਤਿਹ ਕਾਲਾ। ਦੇਖਿ ਅਚੰਭ ਭਏ ਨਰ ਨਾਰੀ। ਚਹੁੰਦਿਸ਼ 'ਜੈ ਜੈ ਕਾਰ'ਉਚਾਰੀ ॥੧੦॥ਠਾਂਢੇ ਦੈ ਤਾਤਨ[7] ਕੋ ਦੇਖਾ। ਬੋਲੇ ਗੁਰ ਕਰਿ ਕ੍ਰਿਪਾ ਬਿਸ਼ੇਖਾ। 'ਜਾਚਤਿ ਜੋ ਜੀਵਨ ਬਹੁ ਮੇਰਾ।ਸੋ ਪਾਵਤਿ ਅਬਿ ਹੁਤੀ ਨ ਦੇਰਾ ॥੧੧॥ ਦੈ ਘਟਿਕਾ ਜਾਚੀ[8] ਤੁਮ ਜੋਈ। ਨਹਿੰ ਅਧੀਨ ਤੁਮਰੇ ਕਛੁ ਸੋਈ। ਨਿਰੰਕਾਰ ਭਾਵੀ ਜੋ ਆਹੀ। ਸੋਈ ਹੋਤਿ ਮਿਟੈ ਕਬਿ ਨਾਂਹੀ ॥੧੨॥ ਅਬਿ ਜੋ ਹੈ ਤੁਮਰੇ ਮਨ ਮਾਂਹੀ। ਕਰਹੁ ਪ੍ਰਤੱਖ ਹਮਾਰੇ ਪਾਹੀ। ਪੂਰਬ ਰਹੇ ਬੁਲਾਇ ਨ ਆਏ। ਕਰੀ ਬਾਤ ਆਪਨ ਮਨ ਭਾਏ[9] ॥੧੩॥ ਤਿਹ ਛਿਨ ਸਿਰੀਚੰਦ ਕਰ ਬੰਦੇ। ਬੋਲਜੋ ਬਚਨ'ਸੁਨਹੁ ਸੁਖਕੰਦੇ ! ਤੁਮ ਅੰਤਰਜਾਮੀ ਸਭਿ ਜਾਨਹੁ। ਬਿਨਾ ਕਹੇ ਤੇ ਭੇਵ ਪਛਾਨਹੁ ॥ ੧੪ ॥ ਪੁਛਹੁ ਤੱਦਪਿ ਕਰਹੁੰ ਉਚਾਰੀ। ਪਿਤਾ ਵਸਤੁ ਕੇ ਸੁਤ ਅਧਿਕਾਰੀ[10]। ਹਮ ਕੋ ਛੁਛਾ ਛੋਰਿ ਪਯਾਨੇ। ਥਾਪਜੋ ਲਹਿਲਾ ਅਪਨ ਸਥਾਨੇ ॥ ੧੫ ॥ ਕਲਾ ਬਿਸਾਲਹਿ ਤੇ ਭਜਿ ਖਾਲੀ[11]। ਕਰੀ ਆਪ ਅਸਮੰਜਸ[12] ਚਾਲੀ। ਦਈ ਅਪਰ ਕੋ ਸਰਬ

[1](ਅਸੀਂ)ਤੁਹਾਨੂੰ ਹੋਰਨਾਂ ਮਨੁਖਾਂ ਵਰਗਾ ਮੰਨਦੇ ਸੀ। [2]ਤੁਸੀਂ ਜਗਤ ਦੇ ਕਰਤਾਰ ਹੋ। [3]ਪ੍ਰਸੰਨ ਹੋਵੋ ਹੇ ਪਿਤਾ ਜੀਉ ! [4]ਪਹਿਲੇ ਵਤ ਦੋ ਘੜੀਆਂ ਹੋਰ। [5]ਲਾਲ। [6]ਪੁੱਤ੍ਰਾਂ। [7]ਦੋ ਘੜੀਆਂ ਮੰਗੀਆਂ। [8]ਪੱਤ ਹੱਕਦਾਰ (ਹੁੰਦੇ ਹਨ)। [9](ਮਨੋ) ਖਾਲੀ ਛੱਡਦੇ। [10]ਅਯੋਗ।

ਬਡ੍ਹਾਈ। ਤੁਮਰੇ ਸੁਤ ਕਨਾ ਜਗ ਮਹਿੰ ਪਾਈ[੧]*?' ॥੧੬॥ ਦੋਹਰਾ॥ ਬਚਨ ਸੁਨੇ ਨਿਜ ਸੁਤਨ ਕੇ ਸ਼੍ਰੀ ਨਾਨਕ ਗਤਿ ਦਾਇ। ਸਭਿ ਕੇ ਸੁਨਤਿ ਸ਼ਲੋਕ ਇਕ ਉਚਰਨੇ ਬਦਨ[੨] ਬਨਾਇ ॥੧੭॥ ਮਃ ੧ ॥

ਲਖ ਨੇਕੀਆ ਚੰਗਿਆਈਆ ਲਖੁ ਪੁੰਨਾ ਪਰਵਾਣੁ ॥ ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥ ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥ ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥ ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥ ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥ ੨ ॥

ਚੌਪਈ ॥ 'ਮਨਕੀ ਮੱਤਿ ਕਰਹਿ ਜੇ ਕੋਈ । ਏਕ ਸਿਧਿ ਨਹਿੰ ਕੈਸੇ ਹੋਈ। ਬਿਨਾ ਆਪਨੇ ਕਰਮ† ਬਡ੍ਹਾਈ । ਕਿਨਹੂੰ ਪਾਈ ਖਬਰ ਨ ਰਾਈ ॥੧੮॥ ਸ਼੍ਰੀ ਕਰਤਾਰ ਭਾਵਈ ਜੋਈ। ਹੋਤਿ ਪ੍ਰਤੱਖ ਬਾਤ ਹੈ ਸੋਈ।ਲੇਨਿਦੇਨਿ ਸਭਿ ਤਾਂਹਿ ਅਧੀਨਾ । ਔਰ ਨ ਕਿਸਹੂੰ ਕੇ ਕਰ ਕੀਨਾ' ॥ ੧੯ ॥ ਸੁਨਿ ਕੈ ਸੁਤ ਦੋਨੋ ਮੁਰਝਾਨੇ।ਹ੍ਵੈ ਅਧੀਨ ਪੁਨ ਬਚਨ ਬਖਾਨੇ।'ਨਹੀਂ ਹਮਾਰੋ ਚਾਰੋ ਕੋਊ। ਜਿਉਂ ਭਾਵੈ ਤਿਉਂ ਕਰੀਏ ਸੋਊ॥੨੦॥ ਜਗ ਮਹਿੰ ਮਨਤਾ ਹ੍ਵੈ ਨ ਹਮਾਰੀ। ਕੋਇ ਨ ਦੇਵਹਿ ਭੇਟ ਅਗਾਰੀ । ਨਾਮ ਲਾਜ ਤੁਮਹੀ ਕੋ ਸਾਰੀ' । ਇਉਂ ਕਹਿ ਮੁਖਤੇ ਭੂਸ਼ਨ ਧਾਰੀ ॥੨੧॥ ਗੁਨਖਾਨੀ ਸੁਨਿ ਕਰੁਨਾ ਠਾਨੀ[੩]।ਬੋਲੇ ਸੁਤਨ ਸੰਗ ਪੁਨ ਬਾਨੀ ।'ਰਿੱਧਿ ਸਿੱਧਿ ਸਭਿ ਹ੍ਵੈ ਕੁਲ ਮਾਂਹੀ । ਪਟ,ਧਨ, ਧਾਮ, ਤੋਟ ਕਬਿ ਨਾਂਹੀ ॥੨੨॥ ਗੁਰੁ ਪੀਰ ਕੇ ਜੋ ਹੈਂ ਸ੍ਵਾਨਾ[੪] । ਤਿਨ ਕੋ ਮਾਨਹਿੰ ਜਗਤ ਮਹਾਨਾ । ਤੁਮ ਤੌ ਤਾਤ ਭਏ ਮੁਝ ਤਨ ਤੋਕ੍ਹੋਟਾ ਕਿਉਂ ਨ ਦੇਹਿੰ ਹਿਤ ਮਨ ਤੇ॥੨੩॥ ਕਰਾਮਾਤ ਹ੍ਵੈ ਹੈ ਤੁਮ ਮਾਂਹੀ । ਸਿੱਖ ਹਮਾਰੇ ਸਰਬ ਪੁਜਾਹੀਂ‡। ਜਗਤ ਬਿਰਾਜਹੁ ਸਭਿ ਤੇ ਊਚੇ । ਤੁਮਰੀ ਸਮਤਾ ਕੋ

[੧]ਕੀਹ ਪ੍ਰਾਪਤ ਕਰਨਗੇ। [੨]ਮੁਖੋਂ। [੩]ਕ੍ਰਿਪਾ ਕੀਤੀ। [੪]ਗੁਰੂ ਪੀਰਾਂ ਦੇ ਜੋ ਕੁੱਤੇ ਹੁੰਦੇ ਹਨ।

*ਪਾਃ--ਹਮ ਸੁਤ ਕਿਆ ਕਿਛ ਜਗ ਮਹਿੰ ਪਾਈਂ।

†ਏਥੇ ਕਰਮ ਦਾ ਭਾਵ 'ਮੇਹਰ'ਹੈ, ਕ੍ਰਿਯਾ ਯਾ ਫੈਅਲ ਨਹੀਂ ਹੈ। ਗੁਰੂ ਜੀਨੇ ਉਪਰਲੇ ਸਲੋਕ ਵਿਚ ਇਹੋ ਤਾਂ ਭੇਤ ਦੱਸਿਆ ਹੈ ਕਿ ਲਹਿਣਾ ਜੀ ਪੂਰੋਂ 'ਮੇਹਰ' ਲੈਕੇ ਆਏ ਹਨ। ਇਸ ਦੇ ਸਾਹਮਣੇ ਨੇਕੀਆਂ ਤਪ, ਗੁਣ ਕੁਛ ਮੁੱਲ ਨਹੀਂ ਰਖਦੇ, ਭਾਵ ਏਹ ਕਿ ਓਹ ਪੂਰੋਂ ਇਸ ਪਦਵੀ ਦੀ ਕਮਾਲਤਾ,ਪ੍ਰਬੀਨਤਾ, ਯੋਗਤਾ, ਅਲ੍ਹੌਅਤ ਲੈਕੇ ਆਏ ਹਨ। ਤੁਸੀਂ ਕੇਵਲ ਯਤਨ ਕਰਨਹਾਰੇ ਹੋ, ਕਰਤਾਰ ਦੀ ਆਗਿਆ ਮੁਜਬ ਸ੍ਰੀ ਲਹਿਣਾ ਜੀ ਨੇ ਗੱਦੀ ਪਾਈ ਹੈ।

‡ਇਹ ਖਿਆਲ ਸਤਿਗੁਰ ਜੀ ਦੇ ਤ੍ਰੀਕਦੇ ਖਿਆਲ ਨਾਲ ਨਹੀਂ ਮਿਲਦੇ । 'ਗੁਰਿਆਈ' ਜਗਤ ਤੇ ਤਾਰਨ ਲਈ ਇਕ ਦਾਤਾ ਪਦ ਹੈ, ਨਾ ਕਿ ਕੇਵਲ ਭੇਟਾ ਲੈਣ ਲਈ । ਐਸੇ ਖਜਾਲ ਪੁੱਤ੍ਰਾਂ ਨੂੰ ਤਾਂ ਹੋ ਸਕਦੇ ਹਨ, ਪਰ ਸਤਿ

(ਬਾਕੀ ਟੁਟ ਜਾਣ ਅਗਲੇ ਪੰਨੇ ਦੇ ਨੋਟ ਨਾਲ)

ਨ ਪਹੁੰਚੇ ॥੨੪॥ ਸੁਨਹੁ, ਪਰੰਤੁ ਜੁ ਸ਼ਬਦ ਬਡਾਈ। ਸੋ ਅੰਗਦ ਨੈ ਨੀਕੇ ਪਾਈ। ਰਿਦੇ ਬਿਚਾਰਿ ਲੇਹੁ ਤੁਮ ਦੇਖੀ। ਜਿਉਂ ਲੀਨੀ ਕਿਧ ਘਾਲ ਵਿਸ਼ੇਖੀ[1] ॥੨੫॥ ਨਿਰਹੰਕਾਰ ਰਹਨੋ ਅਨੁਸਾਰੀ। ਰਿਦੇ ਸਦੀਵ ਸੇਵ ਜਿਸ ਪਯਾਰੀ। ਆਇਸੁ ਬਿਖੇ ਬਿਲਮ ਨਹਿੰ ਕੀਤੀ। ਸੁਧੀ ਹੁਇ ਅਥਵਾ ਬਿਪਰੀਤੀ[2] ॥ ੨੬॥ ਅਵਰ ਕਹੇ ਗੁਨ ਅੰਗਦ ਕੇਰੇ। ਪੁਨ ਭੂਸ਼ਨ ਕਿਧ ਪ੍ਰਭੂ ਬਡੇਰੇ। ਦੋਇ ਘਟੀ ਦਿਧ ਦਰਸ਼ਨ ਔਰੀ। ਨਰ ਹਜ਼ਾਰ ਬੰਦਹਿ ਕਰ ਜੋਰੀ ॥ ੨੭ ॥ ਦੋਹਰਾ ॥ ਸ਼੍ਰੀ ਸਤਿਗੁਰ ਸਮਚਿਤ[3] ਪ੍ਰਭੂ ਬੈਠੇ ਬੀਚ ਸੁਹਾਇੰ। ਮੁਖ ਪ੍ਰਸੰਨ ਸਮ ਚੰਦ੍ ਕੋ ਉਡਗਨ ਸਿਖ ਸਮੁਦਾਇ॥ ੨੮ ॥ ਚੌਪਈ ॥ ਦਿਪਤ[4] ਤੇਜ ਮੁਖ ਕਾਂਤਿ[5] ਬਿਸਾਲੀ। ਬਾਲ ਅੰਸ਼ੁਮਾਲੀ ਯੁਤ ਲਾਲੀ[6]। ਗ਼ਯਾਨ ਕਿਰਨ ਤੇ ਰਹਨੋ ਪ੍ਰਕਾਸ਼ੇ। ਸੇਵਕ ਰਿਦ ਅਰਬਿੰਦ ਬਿਕਾਸੇ ॥੨੯॥ ਭਰੇ ਕ੍ਰਿਪਾ ਰਸ ਨਯਨ ਰਸੀਲੇ। ਹਿਤ ਉਪਕਾਰ ਸੁਸ਼ੀਲ ਛਬੀਲੇ। ਸਭਿ ਦਿਸ਼ ਦੇਖਤਿ ਕਰਤਿ ਕ੍ਰਿਤਾਰਥ। ਦਰਸਹਿੰ ਬ੍ਰਿੰਦ ਪਾਇ ਪਰਮਾਰਥ ॥੩੦॥ ਤਿਸ ਖਿਨ ਬੁੱਢੇ ਦ੍ਵੈ ਕਰ ਜੋਰੇ। ਦ੍ਰਿਸ਼ਟਿ ਲਾਇ ਪਦ ਪੰਕਜ ਓਰੇ। 'ਗੁਰ ਜੀ! ਬਚ ਸੁਨਿਬੇ' ਕਹਿ ਅਰਜੀ[7]। ਸ਼੍ਰੀ ਗੁਰ ਜੀ! ਸਭਿ ਸਿੱਖਨ ਮਰਜੀ ॥੩੧॥ ਉੱਤਮ ਵਾਹਿਗੁਰੂ ਸਤਿਨਾਮ। ਉਪਦੇਸ਼ਨੋ ਸੰਗਤਿ ਨਰ ਬਾਮ[8]। ਸਿਮਰਨ ਨਾਮ ਕਰਹਿੰ ਅਠਜਾਮ। ਪਦ ਅਭਿਰਾਮ ਦੇਤਿ ਸੁਖ ਧਾਮ॥੩੨॥ ਸ਼੍ਰੀ ਮੁਖ ਤੇ ਇਸ ਅਰਥ ਜਥਾਰਥ। ਸੇਵਕ ਸੁਨਹਿ ਸੁ ਹੋਹਿੰ ਕ੍ਰਿਤਾਰਥ। ਅੰਤ ਸਮੇਂ ਕੋ ਦਰਸ ਤੁਮਾਰਾ ਤਥਾ ਬਚਨ ਕੋ ਅਬਹਿ ਬਿਚਾਰਾ ॥੩੩ ॥ ਯਾਂਤੇ ਸਭਿਹਿਨਿ ਕੇ ਮਨ ਚਾਹੂ। ਸੁਨਿਬੇ ਕਹੁ ਬਿਸਾਲ ਉਤਸ਼ਾਹੂ। ਕ੍ਰਿਪਾ ਕਰੋ ਸਭਿ ਪਰ ਸ਼੍ਰੀ ਗੁਰ ਜੀ! ਪੂਰਹੁ ਸਰਬ ਲਾਲਸਾ ਉਰ ਜੀ'॥੩੪॥ ਇਸ ਪ੍ਰਕਾਰ ਸੁਨਿਕੈ ਸ਼ੁਭ ਬਾਨੀ। ਅਰ ਸਿੱਖਨ ਮਨ ਕੀ ਗਤਿ

[1]ਬਹੁਤੀ ਕਮਾਈ। [2]ਉਲਟੀ। [3]ਸਮਤਾ (ਭਰੇ) ਚਿਤ ਵਾਲੇ। [4]ਪ੍ਰਕਾਸ਼ ਰਿਹਾ ਹੈ। [5]ਸੁੰਦਰਤਾ। [6]ਬਾਲ ਅਵਸਥਾ (ਭਾਵ) ਚੜ੍ਹਦੇ ਸੂਰਜ ਦੀ ਲਾਲੀ ਵਾਲੀ [ਸੰਸ:, ਅੰਸ਼ੁਮਾਲਿਨ੍=ਸੂਰਜ]। [7]ਸੁਣਨੇ (ਲਈ)। [8]ਕਹਿੰਦਾ ਹਾਂ ਬੇਨਤੀ। [9]ਪੁਰਸ਼ ਇਸਤਰੀ ਨੂੰ।

[ਪਿਛਲੇ ਪੰਨੇ ਦੀ ਬਾਕੀ ਟੁਕ]

ਗੁਰਾਂ ਨੂੰ ਕਦੇ ਨਹੀਂ ਛੁਹ ਸਕਦੇ। ਉਪਰਲੇ ਸ਼ਲੋਕ ਵਿਚ ਸਤਿਗੁਰਾਂ ਨੇ ਕਾਰਣ ਆਪ ਦੱਸ ਦਿੱਤਾ ਹੈ। ਬਾਕੀ ਪੁੱਤ੍ਰਾਂ ਦੇ ਆਪਣਾ ਨਿਰਬਾਹ ਮੰਗਣ ਤੇ ਦਾਤੇ ਦਾ ਇਹ ਕਹਿ ਦੇਣਾ ਕਿ 'ਤੁਹਾਨੂੰ ਧਨ ਧਾਨ ਬਥੇਰਾ ਮਿਲੇਗਾ, ਸਤਿਕਾਰ ਬੜਾ ਹੋਵੇਗਾ ਇਸ ਦਾ ਫਿਕਰ ਨਾ ਕਰੋ' ਮਾਮੂਲੀ ਬਾਤ ਹੈ।

ਜਾਨੀ।ਸਮ ਅੰਮ੍ਰਿਤ ਕੇ ਗਿਰਾ ਰਸਾਲਾ। ਕਹਿ ਸ਼੍ਰੀ ਨਾਨਕ ਪਰਮ ਕ੍ਰਿਪਾਲਾ ॥੩੫॥ਦੋਹਰਾ॥'ਸੱਤਿਨਾਮ ਸ਼੍ਰੀਵਾਹਿਗੁਰੂ ਸੁਨਹੁ ਅਰਥ ਇਸ ਕੇਰ।ਜਿਸਕੇ ਸਿਮਰਨ ਅਧਿਕ ਫਲ ਮਿਟਹਿ ਚਰਾਸੀ ਫੇਰ॥ ੩੬ ॥ ਸ੍ਵੈਯਾ ॥ ·ਗੋ-ਤਮ ਨਾਮ ਅੱਗਜ਼ਾਨ ਮਹਾਨ ਕੋ ਪਾਇ ਬੰਧਾਨ ਸਦੀਵ ਝੁਰੂ[1]। ਦੇਹਿ ਅਨੇਕ ਧਰੇ, ਜਨਮੇ, ਮ੍ਰਿਤੁ ਸੰਕਟ ਹੋਤਿ ਬਿਸ਼ਾਲ ਸ਼ੁਰੂ[2]। ਸੋ ਤਤਕਾਲ ਬਿਲੀਨ[3] ਕਰੈ ਹੁਇ ਜਾਤਿ ਪ੍ਰਕਾਸ਼ ਕਹੈਂ ਇਸ-ਰੂ[4]-। ਜੋ ਅਸਚਰਜ ਮਹਾਂ ਬਿਸਮਾ-ਵਤਿ ਤਾਂਹਿ ਕਹੋ ਮੁਖ ਵਾਹਿਗੁਰੂ[5] ॥ ੩੭ ॥ ਜੋ ਜੜ ਜਾਤ ਬਿਥਾਰ ਮਹਾਂ ਦ੍ਰਿਸ਼ਮਾਨ ਬਚਿੱਤ੍ਰ ਅਨੇਕ ਫੁਰੂ[6]। ਤਾਰ ਤਮੈਂ ਜਨਮੈ ਬਿਨਸੈ ਜਿਸ ਆਸ਼੍ਰਿਤ ਭਾ ਸਤਿ ਬੀਚ ਪੁਰੂ !। ਜੋ ਤਿਨਕੇ ਬਿਵਹਾਰ ਕਰਾਵਤਿ ਨਾਮ ਕਹੈਂ ਇਸ ਚੇਤਨ-ਰੂ-। ਜੋ ਅਸਚਰਜ ਮਹਾਂ ਬਿਸਮਾਵਤਿ ਤਾਂਹਿ ਕਹੋ ਮੁਖ ਵਾਹਿਗੁਰੂ[7] ॥ ੩੮ ॥ ਜੋ ਸਭਿ ਦੇਹਿਨ ਅੰਨ ਪਚਾਵਤਿ, ਪਾਵਤ

[1],[2]ਗੋ ਨਾਮ ਹੈ ਅੰਧੇਰੇ ਦਾ, (ਤਿਸ ਤੇ) ਅੱਗਜ਼ਾਨ ਕੋ ਅਰਥ (ਦੇਖੋ ਪੂ: ਅਧਜਾਯ ੧, ਸਫਾ ੬੬ ਸਤਰ ੮), (ਇਸ) ਮਹਾਨ (ਅੱਗਜ਼ਾਨ ਦਾ) ਬੰਧਨ ਪਾਕੇ (ਜੀਵ) ਸਦਾ ਝੁਰਦਾ ਹੈ (ਕਿਉਂਕਿ ਇਸ ਅਗਜ਼ਾਨ ਨਾਲ) ਅਨੇਕ ਦੇਹਾਂ ਧਾਰਨ, ਜੰਮਣ,ਮਰਨ ਦਾ ਬਹੁਤ ਸੰਕਟ ਸ਼ੁਰੂ ਹੋ ਜਾਂਦਾ ਹੈ, [ਅਰਬੀ:– ਸ਼ੁਰੂ=ਆਰੰਭ]। [3]ਨਾਸ਼। [4]ਇਸ–ਰੂ–(ਪਦ) ਨੂੰ ਪ੍ਰਕਾਸ਼ ਕਹੀਦਾ ਹੈ, (ਭਾਵ–ਰੂ–ਦਾ ਅਰਥ ਹੈ ਪ੍ਰਕਾਸ਼, ਇਹ ਪ੍ਰਕਾਸ਼) ਉਸ (ਅੱਗਜ਼ਾਨ ਨੂੰ) ਝਟ ਨਾਸ਼ ਕਰ ਦੇਂਦਾ ਹੈ (ਤੇ) ਪ੍ਰਕਾਸ਼ ਹੋ ਜਾਂਦਾ ਹੈ। [5]ਜੋ (–ਵਾਹਿ–ਪਦ ਹੈ, ਉਸ ਦਾ ਅਰਥ ਹੈ) ਅਸਚਰਜ (ਤੇ) ਮਹਾਨ ਬਿਸਮੈਂ ਰੂਪ, (ਸੋ ਉਸ ਮਹਾਨ ਅਸਚਰਜ ਤੇ ਬਿਸਮੈ ਰੂਪ ਹਸਤੀ ਨੂੰ ਪ੍ਰਕਾਸ਼ ਕਰ ਦੇਣ ਵਾਲਾ ਹੈ ਇਹ ਪਦ–ਵਾਹਿਗੁਰੂ,) ਤਾਂਤੇ (ਸਦਾ) ਮੂੰਹੋਂ ਕਹੋ--ਵਾਹਿਗੁਰੂ । (ਅ) ਜੋ 'ਵਾਹਿਗੁਰੂ' (ਇਸ ਮੰਤਰ ਨੂੰ) ਮੂੰਹੋਂ ਕਹਿੰਦੇ ਹਨ, ਸੋ ਅਸਚਰਜ ਬਿਸਮੈਂ ਰੂਪ ਨੂੰ (ਪਾਉਂਦੇ ਹਨ)। [6]ਸ਼ਾਖਾਂ [ਅਰਬੀ, ਫਰੂਅ] (ਅ) ਸਫੁਰਨ। [7]ਨਜ਼ੂਨ ਅਧਿਕ। [8](ਗੋ ਨਾਮ ਹੈ ਜੜ੍ਹ ਦਾ, ਦੇਖੋ ਪੂਰਬਾਰਧ, ਸਫਾ ੯੮, ਸਤਰ ੧੫, ਸੋ) ਉਹ ਜੜ ਜਨਮ ਦਿੰਦਾ ਹੈ ਦ੍ਰਿਸ਼ਟਮਾਨ ਰੂਪੀ ਬੜੇ ਵਿਸਥਾਰ ਨੂੰ ਜੋ ਵਚਿੱਤਰ ਹੈ ਤੇ ਅਨੇਕ ਜਿਸ ਦੀਆਂ ਸ਼ਾਖਾਂ ਹਨ, (ਭਾਵ ਨਾਨੱਤ੍ਵ ਦਾ ਜਨਕ ਜੜ੍ਹ ਹੈ), (ਉਹ ਦ੍ਰਿਸ਼ਮਾਨ) ਨਜ਼ੂਨ ਅਧਿਕ ਹੁੰਦਾ ਹੈ, ਜਨਮਦਾ ਹੈ, ਬਿਨਸਦਾ ਹੈ, ਜਿਸ ਦੇ ਆਸਰੇ (ਸਾਰਾ ਜਗਤ ਹੈ । ਪ੍ਰਸ਼ਨ ਹੁੰਦਾ ਹੈ ਕਿ ਜੜ ਆਪੇ ਕੀਕੂੰ ਫੈਲਾਉ, ਨਾਨੱਤ੍ਵ, ਜਨਮ ਮਰਨ ਵਾਲਾ ਹੋ ਗਿਆ, ਉੱਤਰ ਦਿੰਦੇ ਹਨ ਕਿ ਇਸ ਵਿਚ) ਸੱਤ (ਸਰੂਪ ਪਰਮਾਤਮਾ ਜੋ) ਪੂਰਨ ਹੈ, ਅਥਵਾ–ਭਾਸਤ ਬੀਚ ਪੁਰੂ=ਵਿਚ ਭਾਸਦਾ ਹੈ ਪੂਰਨ (ਪਰਮੇਸ਼ੁਰ), (ਉਹ ਸਤ ਸਰੂਪ ਚੇਤਨ ਹੈ ਜੋ) ਉਨ੍ਹਾਂ (ਜਗਤ ਦੇ ਜੀਵਾਂ ਦਾ) ਬਿਵਹਾਰ ਕਰਾਉਂਦਾ ਹੈ, ਰੂ–ਕਹਿੰਦੇ ਹਨ (ਕਿ) ਇਸ (ਸੱਤਾ ਸਫੁਰਤੀ ਦੇਣ ਵਾਲੇ) ਚੇਤਨ ਦਾ ਨਾਮ ਹੈ। (ਚੌਥੀ ਤੁਕ ਲਈ ਦੇਖੋ ਉਪਰਲਾ ਅੰਕ [5] ਵਾਲਾ ਅਰਥ)।

ਜੜ੍ਹ ਦੀ ਵਿਉਪਤੀ ਦਾ ਅਰਥ ਦੇਖੋ।

ਪ੍ਰਾਨ ਅਧਾਰ* ਧੁਰੂ। ਬਿੰਦ ਰਿਖੀਕ ਅਚੇਤਨ ਜੋ ਤਿਨਕੇ ਬਿਵਹਾਰ ਕਰੇ ਜਿ ਸ਼ੁਰੂ। ਅੰਤਰ ਜੋ ਮਤਿ ਆਦਿਕ ਹੈਂ ਜੜ,ਤੇ ਚਿਤ ਕੈ ਫੁਰਨਾ ਸੁ ਫੁਰੂ। ਜੋ ਅਸਚਰਜ ਮਹਾਂ ਬਿਸਮਾਵਤਿ ਤਾਂਹਿ ਕਹੋ ਮੁਖ ਵਾਹਿਗੁਰੂ[1]॥੩੯॥ਸੀਸ ਸਹੰਸ,ਅਸੀਸ;ਅਨੈਨ ਸਨੈਨ,ਸਹੰਸ੍ਰੀ ਰੂਪ ਧਰੂ। ਘ੍ਰਾਣ ਸਹੰਸ੍ਰ,ਅਘ੍ਰਾਣ; ਅਸ਼ੋਣ, ਸਸ਼ੋਣ ਸਹੰਸ੍ਰ ਤੇ ਸ਼ੋਣ ਕ੍ਰੂ। ਪਾਣਿ ਸਹੰਸ੍ਰ, ਅਪਾਣਿ; ਅਪਾਦ, ਸਪਾਦ ਸਹੰਸ੍ਰ; ਅਨੂਰੂ, ਊਰੂ। ਜੋ ਅਸਚਰਜ ਮਹਾਂ ਬਿਸਮਾਵਤਿ ਤਾਂਹਿ ਕਹੋ ਮੁਖ ਵਾਹਿਗੁਰੂ[2] ॥੪੦॥ ਤ੍ਰਾਸਤਿ ਹੈ ਜਿਸ ਤੇ ਮ੍ਰਿਤੂ ਦੌਰਤਿ ਲੌਰਤਿ ਜੀਵਨ ਅੰਤਕ੍ਰੂ†।ਤ੍ਰਾਸ ਧਰਾਧਰ ਕੋ ਧ੍ਰਿਤ ਧਾਰਤਿ,ਤ੍ਰਾਸਤਿ ਪੌਨਤ੍ਰਿਲੋਕ ਤੁਰੂ। ਤ੍ਰਾਸ ਧਰੈ ਨਭ ਸੂਰਜ ਗੌਨ ਪ੍ਰਕਾਸ਼ਤਿ ਪਾਵਕ ਤ੍ਰਾਸ ਪੁਰੂ।ਜੋ ਅਸਚਰਜ ਮਹਾਂ ਬਿਸਮਾਵਤਿ ਤਾਂਹਿ ਕਹੋ ਮੁਖ ਵਾਹਿਗੁਰੂ[3] ॥ ੪੧॥ ਜੋ ਸਗਰੇ

ਸ਼੍ਰੀ ਵਾਹਿਗੁਰੂ ਜੀ ਸਹਾਇ ਹੈ॥

[1]ਜੋ (ਚੇਤਨ ਕਿ) ਸਾਰੀਆਂ ਦੇਹਾਂ (ਦੇ ਅੰਦਰ ਬੈਠਾ) ਅੰਨ ਪਚਾਉਂਦਾ ਹੈ, ਜੋ ਅਗਨੀ (ਜਠਰ ਅਗਨੀ=ਪਾਚਨ ਸ਼ਕਤੀ) ਤੇ (ਅਪਾਨ ਆਦਿ) ਪ੍ਰਾਣਾਂ ਦਾ ਧੁਰ ਆਧਾਰ ਹੈ, (ਜੋ) ਸਾਰੀਆਂ ਇੰਦਰੀਆਂ, ਜੋ ਅਚੇਤਨ (ਜੜ੍ਹ) ਹਨ ਉਹਨਾਂ ਦੇ ਬਿਵਹਾਰ (ਕੰਮ) ਆਰੰਭ ਕਰਾਉਂਦਾ ਹੈ (ਭਾਵ ਜੜ੍ਹ ਵਿਚ ਪਰਵੇਸ਼ ਕਰਕੇ ਉਹਨਾਂ ਨੂੰ ਸੱਤਾ ਸਫੁਰਤੀ ਦਿੰਦਾ ਹੈ); ਅੰਦਰ ਜੋ ਬੁੱਧੀ ਆਦਿਕ ਹਨ ਜੜ੍ਹ‡ ਹੈਨ, (ਇਸ) ਚੇਤਨ ਦੀ (ਸੱਤਾ) ਸਫੁਰਤੀ ਨਾਲ ਸਫੁਰਨ ਹੁੰਦੇ ਹਨ। (ਚੌਥੀ ਤੁਕ ਲਈ ਦੇਖੋ ਛੰਦ ੩੭ ਦੀ ਅੰਤਲੀ ਸਤਰ ਪਰ ਦਿੱਤਾ ਅੰਕ ੫ ਵਾਲਾ ਅਰਥ)।

[2](ਵਾਹਿਗੁਰੂ ਉਸ ਦਾ ਨਾਮ ਹੈ) ਜੋ ਹਜ਼ਾਰਾਂ ਸਿਰਾਂ (ਵਾਲਾ ਹੈ), (ਫਿਰ ਉਹ) ਬਿਨਾ ਸਿਰ (ਦੇ ਹੈ); ਬਿਨ ਨੇਤਰਾਂ ਹੈ, (ਹਜ਼ਾਰਾਂ) ਨੇਤਰਾਂ ਵਾਲਾ ਹੈ, (ਜੋ) ਹਜ਼ਾਰਾਂ ਰੂਪ ਧਾਰਨ ਕਰਦਾ ਹੈ। ਹਜ਼ਾਰਾਂ (ਜਿਸ ਦੇ) ਨੱਕ (ਹਨ, ਫਿਰ ਕੋਈ) ਨੱਕ ਨਹੀਂ (ਜਿਸ ਦਾ); ਬਿਨਾਂ ਕੰਨਾਂ (ਦੇ ਹੈ; ਪਰ ਫਿਰ) ਹਜ਼ਾਰਾਂ ਕੰਨਾਂ ਦੁਆਰਾ ਸੁਣਦਾ ਹੈ। (ਜਿਸ ਦੇ) ਹਜ਼ਾਰਾਂ ਹੱਥ ਹਨ, (ਫਿਰ) ਬੇ ਹੱਥ ਹੈ; ਬਿਨ ਪੈਰਾਂ (ਦੇ ਹੈ, ਫਿਰ) ਹਜ਼ਾਰਾਂ ਪੈਰਾਂ ਵਾਲਾ ਹੈ; (ਅਨ+ਊਰੂ) ਬਿਨਾ ਜੰਘਾਂ ਦੇ ਹੈ (ਫਿਰ ਹਜ਼ਾਰਾਂ) ਜੰਘਾਂ ਵਾਲਾ ਹੈ। (ਚੌਥੀ ਤੁਕ ਲਈ ਦੇਖੋ ਛੰਦ ੩੭ ਦੀ ਅੰਤਲੀ ਤੁਕ ਦਾ ਅਰਥ)।

[3]§(ਵਾਹਿਗੁਰੂ ਉਸ ਦਾ ਨਾਮ ਹੈ) ਜਿਸ ਤੋਂ ਡਰਦੀ ਹੋਈ ਮੌਤ ਦੌੜਦੀ ਫਿਰਦੀ

[ਬਾਕੀ ਪ੍ਰਯਾਯ ਦੇਖੋ ਅਗਲੇ ਪੰਨੇ ਤੇ]

*ਪਾ:—ਅਪਾਨ। †ਪਾ:—ਔਰ ਕ੍ਰੂ।

‡ਸਾਂਖ ਨੇ ਬੁੱਧਿ ਨੂੰ ਪ੍ਰਕ੍ਰਿਤਿ ਦੀ ਕੋਵਤੀ ਵਿਚ ਰਖਿਆ ਹੈ।

§ਆਸਾ ਦੀ ਵਾਰ ਪੌੜੀ ੭ ਦਾ ਇਹੋ ਭਾਵ ਹੈ। ਇਸੇ ਕਿਸਮ ਦਾ ਇਕ ਸ਼ਲੋਕ ਕਠਉਪਨਿਸ਼ਦ, ਮੰਤਰ ੩ ਡੇਈਂ ਵਲੀ ਵਿਚ ਆਇਆ ਹੈ।

ਜਗ ਕੋ ਛਰਦਾਇਕ ਕ੍ਰੂਰ ਮਹਾਂ ਅਤਿ ਓਜ ਧੁਰੂ।ਜੋ ਸਭਿ ਕੋ ਉਪਜਾਵਤਿ ਹੈ ਪਰਿਪਾਰਤਿ ਫੇਰ ਬਿਨਾਸ਼ਕੁਰੂ। ਜੋ ਅਸ ਕਾਲ ਮਹਾਂ ਬਿਦਤੈ ਤਿਸ ਕਾਲ ਕੋ ਕਾਲ ਕਰੈ ਜੁ ਤੁਰੂ। ਜੋ ਅਸਚਰਜ ਮਹਾਂ ਬਿਸਮਾਵਤਿ ਤਾਂਹਿ ਕਹੋ ਮੁਖ ਵਾਹਿਗੁਰੂ॥੪੨॥ਬੇਦ ਅਬੇਦ*; ਨਿਰੰਤਰ;ਅੰਤਰ; ਅੰਤਰੇ ਸੋ; ਅਚਰਾਨ ਚਰੂ। ਬਿੰਬ ਸੋਂ ਏਕ ਅਨੇਕ,ਅਬਿੰਬ; ਅਲੰਬ ਬਿਨਾ ਸੁ ਅਲੰਬ ਕੁਰੂ। ਸਿਖ ਬਿਖੈ ਜੁ ਅਸੇਖ;ਬਿਸ਼ੇਸ਼†; ਅਸ਼ੇਸ਼‡ ਹੈ; ਸ਼ੇਸ਼ ਨਿਦੇਸ਼ ਧੁਰੂ। ਜੋ ਅਸਚਰਜ ਮਹਾਂਬਿਸਮਾਵਤਿ ਤਾਂਹਿਕਹੋਮੁਖ ਵਾਹਿਗੁਰੂ॥੪੩॥ਏਕਮ ਏਕ ਕਲਾ

[ਪਿਛਲੇ ਪੰਨੇ ਦਾ ਬਾਕੀ ਪ੍ਰਸੰਗ]

ਲੋੜਦੀ ਹੈ ਜੀਵਾਂ ਦਾ ਅੰਤ ਕਰਨਾ। (ਜਿਸ ਦੇ) ਭੈ ਕਰਕੇ ਪਰਬਤਾਂ ਨੂੰ ਧਰਤੀ ਧਾਰਦੀ ਹੈ, (ਜਿਸ ਤੋਂ) ਡਰਦੀ ਪੌਣ ਤ੍ਰਿਲੋਕਾਂ ਵਿਚ ਤੁਰਦੀ ਹੈ। (ਜਿਸ ਦਾ) ਭੈ ਧਾਰਨ ਕਰਕੇ ਅਕਾਸ਼ ਵਿਚ ਸੂਰਜ ਚਲਦਾਊ ਹੈ ਤੇ ਪ੍ਰਕਾਸ਼ ਦੇਂਦਾ ਹੈ, (ਪ੍ਰਕਾਸ਼ ਦੀ ਹੈ, ਭਾਵ ਬਲਦੀ ਹੈ) ਅਗਨੀ (ਜਿਸ ਦੇ) ਭੈ ਨਾਲ ਭਰੀ ਹੋਈ (ਛੇਕੜਲੀ ਤੁਕ ਲਈ ਦੇਖੋ ਛੰਦ ੩੭ ਦੀ ਅੰਤਲੀ ਤੁਕ ਦਾ ਅਰਥ)

ਜੋ (ਕਾਲ ਕਿ) ਸਾਰੇ ਜਗਤ ਨੂੰ ਭੈ ਦਾਤਾ ਹੈ, ਬੜਾ ਕਠੋਰ ਤੇ ਅਤਯੰਤ ਬਲ ਰੱਖਣ ਵਾਲਾ ਹੈ। ਜੋ ਸਾਰਿਆਂ ਨੂੰ ਉਪਜਾਉਂਦਾ ਹੈ, ਪਾਲਦਾ ਹੈ ਤੇ ਫਿਰ ਬਿਨਾਸ਼ ਕਰਦਾ ਹੈ। ਜੋ ਐਸਾ ਕਾਲ ਬੜਾ ਪ੍ਰਗਟ ਹੈ ਜੋ ਇਸ ਕਾਲ ਨੂੰ ਬੀ ਤੁਰਤ ਹੀ ਕਾਲ ਕਰ ਦਿੰਦਾ ਹੈ (ਇਹ ਮਹਾਂ ਕਾਲ ਦਾ ਅਰਥ ਹੈ ਭਾਵ ਅਕਾਲ ਪੁਰਖ ਹੈ। (ਚੌਥੀ ਤੁਕ ਲਈ ਦੇਖੋ ਛੰਦ ੩੭ ਦੀ ਅੰਤਲੀ ਤੁਕ ਦਾ ਅਰਥ)।

ਜੋ ਜਾਣਦਾ ਹੈ (ਸਭ ਨੂੰ, ਪਰ ਜਿਸ ਨੂੰ ਕੋਈ) ਨਹੀਂ ਜਾਣਦਾ, (ਅ) ਜੋ ਬੇਦ ਤੋਂ ਬੀ ਨਹੀਂ ਜਾਣਿਆਂ ਜਾ ਸਕਦਾ; (ਜੋ ਅੰਤਰ ਤੋਂ ਬਿਨਾਂ) ਨਿਰੰਤਰ (ਇਕ ਰਸ ਅਖੰਡਾਕਾਰ) ਹੈ, ਅੰਤਰ ਤੋਂ ਬੀ ਅੰਤਰ ਹੈ, ਓਹ (ਸਭ ਦੇ ਅੰਦਰ ਹੋਕੇ) ਅਚਰਾਂ (ਜੜ੍ਹਾਂ) ਨੂੰ ਚਲਾ ਰਿਹਾ ਹੈ, (ਅ) ਪ੍ਰਗਟ ਹੈ, (ਫਿਰ) ਛਿਪਿਆ ਹੈ, ਚਰ ਅਚਰ (ਸਭ) ਦੇ ਅੰਦਰ ਉਹੋ ਹੈ। ਜੋ ਪ੍ਰਤਿਬਿੰਬ (ਦੁਆਰਾ) ਇਕ ਤੋਂ ਅਨੇਕ ਹੋ ਰਿਹਾ ਹੈ, ਪਰ ਆਪ ਬਿੰਬ ਤੋਂ ਬਿਨਾਂ ਹੈ, (ਆਪ) ਆਸ਼੍ਰੇ ਤੋਂ ਬਿਨਾ ਹੈ (ਪਰ) ਉਹ (ਸਾਰਿਆਂ) ਨੂੰ ਆਸ਼੍ਰਾ ਦੇਣ ਵਾਲਾ (ਆਪ ਹੈ)। ਗਿਣਤੀ ਵਿਚ ਜੋ ਅਣਗਿਣਤ (ਹੈ), (ਜੋ ਸਭ ਤੋਂ) ਅਧਿਕ ਹੈ, (ਜੋ) ਅਨੰਤ ਹੈ, ਸ਼ੇਸ਼ਨਾਗ ਜਿਸ ਦੀ ਆਗਜਾ ਧਾਰਨ ਕਰਦਾ ਹੈ (ਚੌਥੀ ਤੁਕ ਲਈ ਦੇਖੋ ਛੰਦ ੩੭ ਦੀ ਅੰਤਲੀ ਤੁਕ ਦਾ ਅਰਥ)।

*ਪਾ:—ਅਭੇਦ। †ਵਿਸ਼ੇਖ ਤੋਂ ਮੁਰਾਦ ਹੈ ਕਿਸੇ ਦਾ ਨਾਂ ਲਓ ਓਹ ਸ ਤੋਂ ਵਿਸ਼ੇਖ ਹੈ। (ਅ) ਜਗਤ ਵਿਚ ਜੋ ਦਿੱਸਦੇ ਪਦਾਰਥ ਹਨ ਇਨ੍ਹਾਂ ਦੀ ਭਿੰਨਤਾ ਦੀ ਸਮਝ, ਹੇ ਪ੍ਰਭੂ! ਤੇਰੇ ਦਿੱਤੇ ਗਯਾਨ ਤੋਂ ਹੈ।

‡ਅਸ਼ੇਸ਼—ਜਿਸ ਵਿਚ ਸ਼ੇਖ ਨਾ ਹੋਵੇ, ਸੰਪੂਰਨ, ਸਾਰਾ, ਅਨੰਤ, ਅਪਾਟ, ਪੂਰਾ।

§ਕੁਝ ਪੱਛਮੀ ਲੋਕਾਂ ਦਾ ਮੰਨ ਲਿਆ ਹੈ ਕਿ ਸੂਰਜ ਕਿਸੇ ਹੋਰ ਮਹਾਨ ਸੂਰਜ ਦੇ ਚੁਫੇਰੇ ਤੁੱਦਾ ਹੈ।

ਸਸਿ ਕੀ,ਗੁਲ ਮੈਂ ਜਿਸ ਰੰਧ ਭਨੈ ਸਗਰੂ।ਪੈ ਮਧ ਜਸੈਂ ਸਨ ਹੋਤਿ ਸਦੀਵ ਹੈ,ਅੰਬ ਮੈਂ ਮਾਧੁਰਤਾ ਜੁ ਭਰੂ। ਹੈ ਅਤਿ ਤੇਜ ਹਲਾਹਲ ਮੈਂ, ਇਮ ਬੀਚ ਬਿਰਾਜਤਿਹੈ ਸਫੁਰੂਜੋ ਅਸਚਰਜ ਮਹਾਂਥਿ ਸਮਾਵਤਿਤਾਂਹਿਕਹੋਮੁਖ ਵਾਹਿ-ਗੁਰੂ[1]*[7]॥੪੪॥ਦੋਹਰਾ॥ਸਭਿ ਸੰਗਤਿ ਕੋ ਸਤਿਗੁਰੂ ਅਰਥ ਦਿਯੋ ਸਮਝਾਇ। [6]ਨਿਸਬਾਸੁਰ ਸਿਮਰਹੁ ਇਸੋ ਉੱਤਮ ਪਦ ਲਿਹੁ ਪਾਇ' ॥੪੫॥ਬ੍ਰਾਯੋ ਅਸ਼ਟਕ[2]ਅਰਥ ਕੋ ਵਾਹਿਗੁਰੂ ਸਤਿਨਾਮ। ਨਿਤ ਪ੍ਰਤਿ ਪਢਹਿ ਜੁ ਪ੍ਰੇਮ†ਕਰਿ ਠਾਨਹਿ ਗੁਰੂ ਪ੍ਰਨਾਮ॥੪੬॥ਸੁਤ ਬਿਤ ਅਦਿਕ ਕਾਮਨਾ ਸਤਿਗੁਰ ਤੇ ਸਭਿ ਪਾਇ।ਪ੍ਰਤਿ ਦਿਨ ਦੋਨੋ ਲੋਕ ਮੈਂ ਹੋਵੈਂ ਗੁਰੂ ਸਹਾਇ‡ ।੪੭।ਚੌਪਈ।ਅਧਿਕ ਪ੍ਰਸੰਨ ਭਈ ਤਬਿ ਸੰਗਤਿ। ਮੁਖ ਬਿਕਸੇ ਜਨੁ ਪੰਕਜ ਪੰਗਤਿ[3]। ਤਬ ਹੈ ਖਰੋ ਬ੍ਰਿੱਧ ਤਤਕਾਲਾ। ਸੁਜਸ ਗੁਰੂ ਕੋ ਕਹਤਿ ਰਸਾਲਾ ॥ ੪੮ ॥ ਭੁਜੰਗ ਪ੍ਰਯਾਤ ਛੰਦ ॥ [5]ਨਮੋ ਸੱਚਿਦਾਨੰਦ[4], ਗੋਬਿੰਦ, ਜੋਗੀ । ਤ੍ਰਿਲੋਕੀ ਪਤੀ, ਆਪ ਭੋਗੀ ਅਭੋਗੀ। ਨਿਰਾਕਾਰ ਕੋ ਰੂਪ ਸਾਕਾਰ ਹੋਯੋ। ਜਪੈ[5]ਸੱਤਿਨਾਮ ਸਿਖੀ ਬੀਜ ਬੋਯੋ ॥ ੪੯ ॥ ਚਹੂੰ ਚੱਕ ਮੈਂ ਦੇਸ਼ ਦੇਸ਼ੰ ਬਿਥਾਰੀ[6] । ਗੁਰੂ ਆਪ ਹੈ ਸਿੱਖ ਕੀਨੇ ਅਪਾਰੀ[7] । ਦਯੋ ਗਯਾਨ ਕੋ ਦਾਨ ਦਾਸੇ ਬਿਸ਼ਾਲਾ[8]। ਕਲੀ ਮੈਂ ਦੁਖੀ ਦੇਖਿ ਜੀਵੇ ਕ੍ਰਿਪਾਲਾ! ॥ ੫੦ ॥ ਮਹਾਂ ਮੰਦ ਕੋ ਬ੍ਰਿੰਦ ਕੀਨੋ ਉਧਾਰੋ । ਸਮਾਨੋ ਨ ਆਨੋ, ਮਹਾਨੋਪਕਾਰੀ[9] । ਅਹੋ ਰੂਪ ਸਾਖੀ ਥਸੋ ਦੇਹਿ ਸਾਰੇ। ਅਕਰਤਾ, ਅਭੁਗਤਾ, ਸੰਯੁਕਤਾ ਬਿਚਾਰੇ[10]॥੫੧॥ਸਦਾ ਦੀਨਬੰਧੁ

[1]ਏਕਮ ਦੇ ਚੰਦ੍ਰਮਾਂ ਦੀ ਇਕ ਕਲਾ ਵਿਚ (ਜਿਵੇਂ ਬਾਕੀ ੧੫ ਕਲਾ ਸਮਾਈਆਂ ਹੁੰਦੀਆਂ ਹਨ ਅਤੇ) ਫੁਲ ਵਿਚ ਜਿਵੇਂ ਸੁਗੰਧੀ (ਸਮਾਈ ਹੋਈ) ਸਾਰੇ ਆਖਦੇ ਹਨ, ਦੁੱਧ ਵਿਚ ਜਿਵੇਂ ਬਿੰਧਾਈ ਸਦਾ (ਸਮਾਈ) ਹੁੰਦੀ ਹੈ, ਅੰਬ ਵਿਚ ਜਿਵੇਂ ਮਿਠਾਸ ਭਰੀ ਹੁੰਦੀ ਹੈ। ਜ਼ਹਿਰ ਵਿਚ ਜੀਕੂੰ ਤੇਜ (ਸਮਾਯਾ) ਹੁੰਦਾ ਹੈ, ਇਸਤਰ੍ਹਾਂ (ਸਭ ਦੇ) ਵਿਚ ਸਫੁਰਣਤਾ ਵਾਲਾ (ਭਾਵ ਚੇਤਨ) ਬਿਰਾਜ ਰਿਹਾ ਹੈ। (ਚੌਥੇ ਸਤਰ ਲਈ ਵੇਖੋ ਛੰਦ ੩੭ ਦੀ ਅੰਤਲੀ ਤੁਕ ਦਾ ਅਰਥ)

[2]ਅੱਠ ਛੰਦ ਜਿਸ ਵਿਚ ਹੋਣ। [3]ਕਵਲਾਂ ਦੀਆਂ ਪੰਕਤੀਆਂ ਦੇ। [4]ਨਮਸਕਾਰ ਹੈ ਤੁਹਾਨੂੰ ਜੋ ਸਤਚਿਤ ਆਨੰਦ ਹੋ। [5]ਜਪਾਕੇ (ਸ੍ਰਿਸ਼ਟੀ ਨੂੰ)। [6]ਫੈਲਾਈ (ਸਿੱਖੀ)। [7]ਗੁਰੂ ਹੋਕੇ ਬਨਾਏ ਬਹੁਤ ਸਿੱਖ। [8]ਦਾਸਾਂ ਬਹੁਤਿਆਂ ਨੂੰ। [9]ਬਰੱਬਰ ਨਹੀਂ ਹੈ ਹੋਰ ਕੋਈ, ਮਹਾਂ ਉਪਕਾਰੀ ਹੈ। [10]ਮਿਲੇ ਹੋਏ ਅਸਾਂ ਵਿਚਾਰਿਆ ਹੈ।

*ਵਾਹਿਗੁਰੂ ਪਦ ਦੇ ਅਰਥ ਭਾਵ ਵਿਸਥਾਰ ਨਾਲ ਸਮਝਣ ਲਈ ਪੜ੍ਹੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧਜਾਯ ੧. ਅੰਕ ੬੨, ੬੩, ੬੪ ਦਾ ਭਾਵ।

†ਪਾ:—ਨੇਮ। ‡ਪਾ:—ਕੀਨੋ ਅਰਥ ਸਮਾਪਤਾ ਸ਼੍ਰੀ ਨਾਨਕ ਸੁਖਦਾਇ।

ਸ਼ਰੈਨੰਨੈ ਮਹਾਨੇ[1] !। ਜਪੇ ਨਾਮ ਜੋ ਆਪ ਕੋ ਪ੍ਰੇਮ ਠਾਨੇ। ਤਿਸੋ ਹਾਥ ਦੇ ਅੰਤ ਲੇਵੋ ਬਚਾਈ। ਨਿਜੈ ਦਾਸ ਕੇ ਆਪ ਹੋਵੋ ਸਹਾਈ॥ ੫੨॥ ਧਰਨੋ ਬੰਸ ਬੇਦੀਨ[2] ਮੈਂ ਰੂਪ ਜੋਈ। ਭਜੇ, ਧਯਾਨ ਠਾਨੇ ਪਰੇ ਸ਼ਰਨ ਕੋਈ। ਨਿਸੰਸੇ ਗਤੀਪਰਮ[3] ਪਾਵੈ ਅਨੰਦੰ। ਨਮੋ ਪਾਦਕੰਜੇ ਬਿਲੰਦੇ ਮੁਕੰਦੰ[4]॥ ੫੩॥ ਮਹਾਂ ਮਾਨ ਮੋਹਾਦਿ ਮਾਤੇ ਮਤੇਂਗੰ[5]। ਰਿਦੇ ਕਾਨਨੰ ਦਾਸ ਕੇ ਸਿੰਘ ਅੰਗੰ[6]। ਰਹੋ ਸਿੱਖ ਕੇ ਅੰਗ ਸਿੰਗੀ ਸਦਾਈ। ਨਹੀਂ ਰੋਮ ਬਾਂਕੋ[7] ਕਰੈ ਕੋਇ ਜਾਈ॥ ੫੪॥ ਗਿਨੈ ਕੋ ਗੁਨੰ ਪਾਰ ਪਾਵੈ ਨ ਕੋਈ। ਮਹਾਨੰ ਮਹੀ-ਯਾਨ[8] ਰੂਪੰ ਜਿ ਹੋਈ। ਨਿਜੈ ਸ਼ੋਖ ਹੇਤੰ[9] ਭਜੇ ਜੌਨ ਕੌਨੰ[10]। ਦਯਾ ਧਾਰਿ ਦੇਵੋ ਮਹਾਂ ਮੋਦ ਤੌਨੰ[11] ॥੫੫॥ ਮਹਾਂ ਦੁੱਖ ਸਿੰਧੰ[12] ਪ੍ਰਭੂ! ਹੋ ਅਗਸਤੰ[13]। ਸਮਸਤੰ ਨਿਵਾਸੋ,ਬਿਲਾਸੋ ਸਮਸਤੰ[14]।ਦਈ ਮੋਖ ਕੋਟਾਨ ਜੇ ਮੋਹ ਗ੍ਰਸਤੰ। ਸਦਾ ਜੈ, ਸਦਾ ਜੈ, ਨਮਸਤੰ ਨਮਸਤੰ[15]॥੫੬॥ ਦੋਹਰਾ॥ ਸ਼੍ਰੀ ਬੁੱਢੇ ਅਸ਼ਟਕ ਕਰਨੋ ਸੁਨਿ ਸਤਿਗੁਰ ਸੁਖਦਾਇ। ਭਾਈ ਪਦ ਬਖਸ਼ਨ ਕਰਨੋ ਸੁਨਤਿ ਸਿੱਖ ਸਮੁਦਾਇ॥੫੭॥ਚੌਪਈ॥ਪਢ਼ਹਿੰ ਸੁਨਹਿੰ ਅਸ਼ਟਕ ਮਨ ਲਾਵਹਿੰ। ਸੋ ਜਨ ਸਕਲ ਪਦਾਰਥ ਪਾਵਹਿੰ। ਤਿਨਕੇ ਨਾਨਾ ਰੋਗ ਨਿਵਾਰੈ[16]। ਮਨ ਤੇ ਕਾਮ ਰੁ ਕ੍ਰੋਧ ਬਿਦਾਰੈ[16]॥੫੮॥ ਸੁਨਿਕਰਿ ਸਗਰੀ ਸੰਗਤਿ ਮੋਦਾ[17]। ਜੈ ਜੈ ਸ਼ਬਦ ਬਦਤਿ ਚਹੁੰਕੋਦਾ[18]।ਮਹਾਂ ਮਹਾਤਮ ਸਤਿਗੁਰ ਕੇਰਾ। ਦਰਸ਼ਨ ਕੋ ਦਰਸਤਿ ਚਹੁੰਫੇਰਾ* ॥੫੯॥ਬਹੁਰੋ ਕਹਨੋ 'ਕਨਾਤ ਤਨੀਜੈ। ਚਹੁੰ ਦਿਸ਼ ਮਹਿੰ ਘੇਰਾ ਕਰਿ ਲੀਜੈ। ਸਰਬ ਨਿਕਸਿ ਕੈ ਬਾਹਰ ਜਾਵਹੁ। ਸੱਤਿਨਾਮ

---

[1]ਅਸੀਂ ਆਪਦੀ ਸ਼ਰਨ ਹਾਂ, ਹੇ ਵਡੇ (ਗੁਰੂ ਜੀ !)। [2]ਬੇਦੀਆਂ। [3]ਪੂਰਨ ਮੁਕਤੀ। [4]ਹੇ ਉੱਚੇ, ਹੇ ਮੁਕਤੀ ਦਾਤਾ ! [5]ਮਸਤ ਹਾਥੀ। [6]ਸਿੱਖਾਂ ਦੇ ਰਿਦੇ ਰੂਪੀ ਬਨ ਵਿਚ ਆਪ ਸ਼ੇਰ ਰੂਪ ਹੋ। [7]ਵਾਲ ਵਿੰਗਾ। [8]ਬੜਿਆਂ ਤੋਂ ਬੜੇ। [9]ਆਪਣੀ ਮੁਕਤੀ ਵਾਸਤੇ। [10]ਜਿਹੜਾ ਕਿਹੜਾ। [11]ਅਨੰਦ ਉਸਨੂੰ। [12]ਦੁੱਖ ਰੂਪੀ ਸਮੁੰਦਰ। [13]ਸਮੁੰਦਰ ਨੂੰ ਪੀਣ ਵਾਲਾ ਅਗਸਤ ਮੁਨੀ, ਭਾਵ ਦੁੱਖਾਂ ਦੇ ਨਾਸ਼ ਕਰਤਾ ਹੋ। [14]ਸਭ ਵਿਚ ਵਸਦੇ ਹੋ, ਖੇਲ ਕਰਦੇ ਹੋ ਸਭ ਵਿਚ। [15](ਇਹ ਅਸ਼ਟਕ) ਦੂਰ ਕਰੇਗਾ। [16]ਕਾਮ ਅਤੇ ਕ੍ਰੋਧ ਦੂਰ ਕਰੇਗਾ। [17]ਪ੍ਰਸੰਨ ਹੋਈ। [18]ਕਹਿੰਦੀ ਹੈ ਸੰਗਤ ਚਾਰੋਂ ਕੋਨਿਆਂ ਤੋਂ, ਚਾਰੋਂ ਪਾਸਿਆਂ ਤੋਂ।

*ਵਿਸ਼ੇਸ਼ ਖੋਜ–ਅੰਕ ੨੭ ਤੋਂ ੫੯ ਤੱਕ ਦਾ ਪਾਠ ਲਿਖਤੀ ਕਈ ਨੁਸਖਿਆਂ ਵਿਚ ਨਹੀਂ ਹੈ ਤੇ ਕਈਆਂ ਵਿਚ ਹੈ। ਛਾਪੇ ਦੇ ਪੰਨਾ ੨੮੪ ਪਰ ਗਿਆਨੀ ਸਰਦੂਲ ਸਿੰਘ ਜੀ ਨੇ ਇਸ ਪਾਠ ਨੂੰ ਆਖੇਪਕ ਲਿਖਿਆ ਹੈ।

ਸਿਮਰਹੁ ਗੁਨ ਗਾਵਹੁ*[7] ॥੬੦॥ ਸੁਨਿ ਤਿਹ ਛਿਨ ਦਾਸਨਿ ਤਤਕਾਲਾ। ਘੇਰੀ ਤਹਾਂ ਕਨਾਤ ਬਿਸਾਲਾ। ਅੰਬਰ ਪਾਇ ਬਦਨ ਪਰ ਸੋਭਾ। ਪੌਢੇ ਪੁਨ ਬੈਦੀ ਕੁਲਕੇਭਾ ॥ ੬੧ ॥ ਰੌਰ ਪਰਾ ਸਗਰੇ ਨਰ ਮਾਂਹੀ। ਲੌਚਨ ਤੇ ਜਲ ਧਾਰ ਚੁਆਹੀਂ। ਹੋਨਿ ਲਗੀ ਸਭਿ ਸੌਜ ਤਯਾਰੇ। ਸੈਦਲ ਧਰਸੋ ਆਨਿ ਬਹੁ ਭਾਰੇ॥੬੨॥ ਪੁਸ਼ਪ ਸੁਗੰਧਿ ਘ੍ਰਿੱਤ ਬਹੁ ਆਨਾ।ਤਿਲ ਆਦਿਕ ਸਭਿ ਕੀਨ ਮਹਾਨਾ। ਰੁਦਨ ਕਰਹਿੰ ਸਭਿਹੀ ਨਰ ਨਾਰੀ। ਸ਼੍ਰੀ ਨਾਨਕ ਗੁਨ ਨਾਮ ਉਚਾਰੀ॥੬੩॥ ਇਤਨੇ ਮਹਿੰ ਪਠਾਨ ਤਹਿੰ ਆਏ। ਦਰਸ ਕਰਨ ਹਿਰਦੇ ਲਲਚਾਏ। ਸ਼ਸਤ੍ਰਨ ਯੁਕਤ ਸੁ ਮਨੁਜ[1] ਘਨੇਰੇ। ਹੁਤੇ ਮੁਰੀਦ ਗੁਰੂ ਪਗ ਕੇਰੇ॥੬੪॥ ਚਹੁੰਦਿਸ਼ ਤਨੀ ਕਨਾਤ ਬਿਸ਼ਾਲਾ।ਕਿਸਹੁੰ ਨ ਦਰਸ ਹੋਤਿ ਤਿਹ ਕਾਲਾ। ਦੇਖਿ ਪਠਾਨ ਰਿਦੈ ਬਿਸਮਾਏ। ਦਰਸ ਨਿਰਾਸ ਰਿਦੇ ਅਕੁਲਾਏ ॥੬੫॥ ਖਰੇ ਲੌਕ ਚਹੁੰਦਿਸ਼ ਰਖਵਾਰੀ। ਤਿਨ ਸੋਂ ਖ਼ਾਨਨ ਗਿਰਾ ਉਚਾਰੀ। 'ਤੁਮ ਹੋ ਸਿੱਖ ਗੁਰੂ ਗੁਨ ਖਾਨੀ। ਹਮ ਮੁਰੀਦ ਹੈਂ ਸਭਿ ਜਗ ਜਾਨੀ॥੬੬॥ ਆਖ਼ਰ ਕੌ ਦਰਸ਼ਨ ਇਹ ਕਾਲਾ।ਹਮਕੋ ਕਰਨੇ ਦੇਹੁ ਕ੍ਰਿਪਾਲੀ[2]।ਹੁਤੇ ਦੂਰ ਸੁਧਿ ਸੁਨਿ ਕਰਿ ਆਏ।ਅਬ ਨਿਰਾਸ ਹਮ ਕਿਉਂ ਕਰਿ ਜਾਏਂ[3]॥੬੭॥ਭਨਸੋ ਸਿੱਖ 'ਅਸ ਹਠ ਨਹਿੰ ਕਰੀਏ।ਦਰਸ਼ਨ ਕਰਨ ਸਮਾਂ ਨ ਬਿਚਰੀਏ। ਤੁਮ ਜਿ ਅਗੇਰੇ ਆਵਤਿ ਭੂਰਨ।ਕਰਿ ਲੈਤੇ ਦਰਸ਼ਨ ਗੁਰ ਪੂਰਨ ॥੬੮॥ਅਬਿ ਬੰਦਨ ਕਰ ਲਿਹੁ ਇਸ ਥਾਈਂ। ਦੋਖ ਨਿਕੰਦਨ ਹੈਂ ਸਭਿ ਜਾਈਂ।ਹਮਰੋ ਬਚਨ ਮਾਨਿ ਤੁਮ ਲੀਜੈ।ਨੀਕੇ ਰਿਦੇ ਬਿਚਾਰ ਕਰੀਜੈ[3]॥੬੯॥ ਖਾਨ ਕਹੈਂ 'ਹਮ ਮਾਨਹਿੰ ਨਾਂਹੀ। ਏਤੀ ਬਾਤ ਬਨਾਵਹੁ ਕਾਹੀਂ । ਹੌ ਢਿਗ ਦਰਸਹੁ ਜਿਉਂ ਤੁਮ ਨੀਕੇ। ਤਿਉਂ ਹਮ ਜਾਵਹਿੰ ਪੀਰ ਨਜੀਕੇ ॥੭੦॥ ਸਾਂਝੇ[4]ਹਿੰਦੂ ਤੁਰਕਨ ਕੇਰੇ। ਸਿੱਖ ਸਮਾਨ ਮੁਰੀਦ ਘਨੇਰੇ[5]। ਅਹੈਂ ਪੱਖਨ ਜੇ ਹਿੰਦੁਨ ਤੁਰਕਾ।–ਦੌਨੋਂ ਕੋ ਖੋਵਨ–ਮਤ ਗੁਰਕਾ[3]॥੭੧॥ਇਕ ਤੌ ਖਾਨਨ ਕੋ ਬਲ ਭਾਰੀ। ਦੂਜੇ ਸਾਚੀ ਗਿਰਾ ਉਚਾਰੀ। ਹਟਤਿ ਨਹੀਂ ਬਹੁ ਰਹੇ ਹਟਾਈ। ਸ਼ਸਤ੍ਰ ਗਹੈ ਤਬ ਹਿੰਦੁਨ[6] ਜਾਈ॥੭੨॥ ਪਰਸੋ ਸਭਿਨਿ ਮਹਿ ਰੌਰਾ ਭਾਰੀ। ਕੋਇ ਨ ਕਿਸਕੀ ਸੁਨੈ ਪੁਕਾਰੀ। ਸ਼੍ਰੀ ਗੁਰ ਤਨ ਕੇ ਪਾਸ ਜਿ ਦਾਸਾ। ਸ਼ੌਨ

[1]ਓਹ ਪੁਰਸ਼। [2]ਕ੍ਰਿਪਾਲ (ਗੁਰੂ ਜੀ ਦਾ)। [3](ਗੁਰੂ ਜੀ) ਸਾਂਝੇ ਹਨ। [4]ਉਨ੍ਹਾਂ ਦੇ ਸਿੱਖਾਂ ਵਾਙ ਮੁਰੀਦ ਭੀ (ਸਾਡੇ ਵਰਗੇ) ਬਹੁਤ ਹਨ। [5]ਹਿੰਦੂਆਂ ਨੇ।

*ਪਾ:–ਸੱਤਿਨਾਮ ਸ਼੍ਰੀ ਵਾਹਿਗੁਰੂ ਗਾਵਹੁ।

ਕੁਲਾਹਲ[1] ਸੁਨਿ ਚਹੁ ਆਸਾ[2] ॥੭੩॥ ਨਿਕਸੇ ਤੁਰਤ ਬਿਲੋਕਨ ਭਾਈਂ। ਰਹੀ ਇਕਾਕੀ[3] ਦੇਹਿ ਗੁਸਾਈਂ[4]। ਅੰਤਰਧਾਨ ਭਈ ਤਿਹ ਕਾਲਾ। ਸਰਬ ਚੁਕਾਵਨ ਝਗਰ ਬਿਸਾਲ॥੭੪॥ ਵਹਿਰ ਦੁਹੂੰ ਮਹਿੰ ਬਾਦ ਮਹਾਨਾ। ਚਢਿ ਬਿਵਾਨ ਪਰ ਕ੍ਰਿਪਾ ਨਿਧਾਨਾ।ਗਮਨ ਕੀਨ ਊਰਧ ਕੀ ਓਰਾ[5]। ਜੋ ਜੋ ਸ਼ਬਦ ਸੁਰਨ ਮਹਿੰ ਸ਼ੋਰਾ ॥੭੫॥ ਸੁਰਤਰੁ ਪੁਸ਼ਪਾਂਜੁਲ[6]ਬਰਖਾਵਹਿੰ। ਚਾਰੁ ਚਮਰੁ ਚਹੁਦਿਸ਼ਨ ਢੁਰਾਵਹਿੰ[7]। ਬ੍ਰਹਮਾਦਿਕ ਚੰਦਨ ਚਰਚਾਹੀਂ[8]। ਕਰਹਿੰ ਆਰਤੀ,ਸੰਖ ਬਜਾਹੀਂ॥੭੬॥ਅਪਸਰ ਕਰਿਹੀਂ ਨਿਰਤ ਅਗਾਰੀ। ਗੰਧ੍ਰਬ ਗਾਵਹਿੰ ਧੁਨਿ ਸੁਖਕਾਰੀ। ਚਲੇ ਅਕਾਸ਼ ਪੰਥ ਅਸ ਜਾਵਹਿੰ। ਅਤਿ ਉਤਸਵ ਕਰਿ ਅਨੰਦ ਬਢਾਵਹਿੰ॥੭੭॥ ਦੋਹਰਾ॥ਹੁਤੀ ਸ਼ਕਤਿ ਜਿਹ ਲਗ ਜਿਸਹਿ ਸ਼੍ਰੀ ਨਾਨਕ ਪਹੁੰਚਾਇ। ਹਟੇ ਸੰਗ ਤੇ ਦੇਵ ਸਭਿ ਚਰਨਨ ਸੀਸ ਨਿਵਾਇ* ॥੭੮॥ ਸੱਚ ਖੰਡ ਸ਼੍ਰੀਗੁਰ ਗਏ ਕੀਨਿ ਤਹਾਂ ਬਿਸਰਾਮ। ਭੂਤਲ ਮਹਿੰ ਜੈਸੇ ਭਈ ਸੁਨਹੁ ਕਥਾ ਸੁਖ ਧਾਮ ॥੭੯॥ ਚੌਪਈ ॥ ਕਰੇ ਜੋਰ ਅਸ ਖਾਨ ਅਲਾਵੈਂ।'ਹੈਂ ਹਮ[9] ਪੀਰ ਸੁ ਮਜਲ ਪੁਚਾਵੈਂ। ਦੇਤਿ ਮੁਰਾਦ ਮੁਰੀਦਨ ਕੇਰੀ। ਥਰਜੇ ਰਹੈਂ ਨ[10], ਜਾਵਹਿੰ ਨੇਰੀ' ॥ ੮੦॥ ਇਮ ਹਠ ਕਰਿਕੇ ਭੇ ਤਹਿੰ ਠਾਂਢੇ। ਡਰੇ ਨ ਰਾਰ ਕਰਨ ਤੇ ਗਾਢੇ । ਸਨਧਬੱਧ ਹਿੰਦੂ ਹੁਇ ਆਏ। ਬਲ ਕਰਿ ਤਿਨਕੋ ਚਹਤਿ ਹਟਾਏ ॥ ੮੧ ॥ ਸਜਾਨੇ ਸਿੱਖ ਹੁਤੇ ਤਹਿੰ ਜੇਈਕਰਜੋ ਬਿਚਾਰ ਮਿਲਤਿ ਭੇ ਤੇਈ।—ਤੁਰਕਨ ਕੋ ਅਬਿ ਹੈ ਬਲ

[1]ਰੌਲਾ। [2]ਚਹੁੰ ਪਾਸਿਆਂ ਤੋਂ। [3]ਇਕੱਲੀ। [4]ਗੁਰੂ ਜੀ ਦੀ ਦੇਹੀ। [5]ਉਪਰ ਦੀ ਤਰਫ। [6]ਕਲਪ ਬ੍ਰਿੱਛ ਦੇ ਫੁੱਲਾਂ ਦੇ ਝੁਕ। [7]ਝੁਲਾਂਵਦੇ ਹਨ। [8]ਛਿੜਕਦੇ ਹਨ। [9]ਸਾਡੇ ਪੀਰ ਹਨ। [10]ਰੋਕੇ ਨਹੀਂ ਰਹਾਂਗੇ। *ਦੇਖਤੇ ਜਿੰਨੀ ਜਿੰਨੀ ਉਚਿਆਈ ਆਤਮ ਮੰਡਲਾਂ ਦੇ ਵਿਚ ਜਾਣ ਦੀ ਤਾਕਤ ਰੱਖਦੇ ਸਨ, ਓਥੋਂ ਓਥੋਂ ਤਕ ਗਏ, ਆਪਣੀ ਆਪਣੀ ਸ਼ਕਤੀ ਦੇ ਅਗੇਰੇ ਮੰਡਲਾਂ ਤੋਂ ਉਰੇ ਮੁੜ ਪੈਂਦੇ ਰਹੇ। ਇਸ ਦੀ ਮੁਰਾਦ ਹੈ ਕਿ ਨੀਵੇਂ ਤੋਂ ਨੀਵੇਂ ਟਿਕਾਣੇ ਦੇ ਪਰਲੋਕਿਕ ਲੋਕਾਂ ਤੋਂ ਲੈ ਉੱਚੇ ਤੋਂ ਉੱਚੇ ਲੋਕੀ ਆਏ ਸਨ, ਏਸੇ ਕਰਕੇ ਹੀ ਅਕਾਸ਼ੀ ਗਵੱਯੇ ਵਜੱਯੇ ਬੀ ਗਿਣੇ ਹਨ।

ਦੇਵਤਾ ਪਦ ਹਿੰਦੂਆਂ ਦੇ ਪੁਰਾਣਾਂ ਵਿਚ ਲੜਨ ਝਗੜਨ ਵਾਲੀਆਂ ਵਜਕਤੀਆਂ ਲਈ ਵਰਤਿਆ ਜਾਣ ਕਰਕੇ ਕਈ ਕੰਨਾਂ ਨੂੰ ਭਾਉਂਦਾ ਨਹੀਂ, ਇਸ ਦੀ ਮੁਰਾਦ ਭਾਈ ਸਾਹਿਬ ਦੀ ਏਥੇ ਪਾਰਲੌਕਿਕ ਵਜਕਤੀਆਂ ਤੋਂ ਹੈ; ਜੋ ਪ੍ਰਕਾਸ਼ ਦੇ ਬਣੇ ਹੋਏ ਹੁੰਦੇ ਹਨ [ਦੇਵ, ਦਿਵ੍= ਚਮਕਣਾ] ਜਿਨ੍ਹਾਂ ਦਾ ਪਤਾ ਸ਼੍ਰੀ ਗੁਰੂ ਜੀ ਨੇ ਗਿਆਨ ਖੰਡ (ਜਪੁਜੀ ਸਾਹਿਬ ਪੌੜੀ ੩੫) ਵਿਚ ਆਪ ਵੀ ਦਿੱਤਾ ਹੈ। ਕਵਿ ਜੀ ਸਾਰੇ ਦੇਵਤੇ ਪਿਛੇ ਰਹਿ ਗਏ ਦੱਸਦੇ ਹਨ, ਸ਼੍ਰੀ ਗੁਰੂ ਜੀ ਸਚਖੰਡ ਵਿਚ ਗਏ।

ਭਾਰੇ–। ਬਹੁਰ ਰੀਤਿ ਸੋਂ ਬਚਨ ਉਚਾਰੇ ॥ ੯੨ ॥ 'ਤਾਂਤੇ ਔਰ ਨ ਕਰੀਏ ਕਾਜਾ।ਸ਼੍ਰੀ ਸਤਿਗੁਰ ਕੋ ਲੇਹੁ ਅਵਾਜਾ[1]। ਤਿਨ ਮਰਜੀ ਕੇ ਹੈ ਅਨੁਸਾਰੀ। ਕਰਿਯੈ ਕ੍ਰਿੱਤ ਮਿਟਾਵਹੁ ਰਾਰੀ[2]' ॥੯੩॥ ਖਾਨਨ ਸੰਗ ਭਨੀ ਅਸ ਬਾਨੀ। ਭਲੀ ਭਾਂਤਿ ਨੀਕੇ ਤਿਨ ਮਾਨੀ। ਦੈ ਸਿਖ ਹੁਤੇ ਸਮੀਪੀ ਜੋਈ। ਅੰਤਰ ਗੇ ਕਨਾਤ ਕੇ ਤੋਈ ॥ ੯੪ ॥ ਬਸਤ੍ਰ ਸੰਯੁਕਤ ਸੇਜ ਤਹਿੰ ਦੇਖੀ। ਦੇਹ ਨ[3], ਭਏ ਅਚਰਜ ਬਿਸ਼ੇਖੀ। ਅੰਬਰ ਕੋ ਉਘਾਰਿ ਭਲ ਜੋਵਾ। ਨਿਕਸੇ ਕਹਤਿ 'ਅਚੈਭਾ ਹੋਵਾ॥੯੫॥ ਕਿਉਂ ਤੁਮ ਕੀਨੋ ਇਤਨਾ ਝਗਰਾ। ਸਤਿਗੁਰ ਆਪ ਨਿਬੇਰਨੋ ਸਗਰਾ। ਅੰਤ੍ ਧਯਾਨ ਭੀ[4], ਰਹੀ ਨ ਦੇਹੀ। ਕੁਸ਼ਾ ਸੇਜ ਪਰ ਬਸਤ੍ ਪਰੇਹੀ ॥੯੬॥ ਦੋਹਰਾ ॥ ਨਾਰ ਨ ਕਰਿਯੋ ਪਰਸਪਰ ਦਿਹੁ ਕਨਾਤ ਖੁਲਵਾਇ। ਦੇਖਹਿੰ ਨਰ ਨਾਰੀ ਸਰਬ ਕੌਤਕ ਮਤਿ ਬਿਸਮਾਇ[5] ॥੯੭॥ ਸੈਯਾ॥ ਲੀਨ ਉਤਾਰ ਕਨਾਤ ਸ਼ਿਤਾਬ ਗਏ ਢਿਗ ਹੈ ਦਰਸੈਂ ਨਰ ਨਾਰੀ। ਹੈ ਸਿਹਜਾ ਪਰ ਚੀਰ ਪਰਯੋ ਪਿਖਿ 'ਜੈ ਗੁਰ,ਜੈ ਗੁਰ' ਊਚ ਉਚਾਰੀ। 'ਸ਼੍ਰੀ ਸੁਖਕੰਦ, ਗੁਬਿੰਦ, ਮੁਕੰਦ', ਸੁ ਨਾਮ ਕੋ ਲੈ ਕਰਿ ਬੰਦਨ ਕਾਰੀ। ਹੋਇ ਅਚੰਭ ਰਹੇ ਹਿਰਦੇ ਤਿਹ ਠਾਂ ਨਰ ਜੇ ਸਭਿ ਕੀ ਮਤਿ ਹਾਰੀ ॥੯੮॥ ਛਪਯਛੰਦ॥ ਤੁਰਕਨ ਅੰਬਰ ਅਰਧ[6], ਅਰਧ ਹਿੰਦੁਨ ਤਬਿ ਲੀਯਾ। ਸਗਰ ਝਗਰ ਗਯਾ ਨਿਬਰ[7], ਹਰਖ ਉਰ ਦੁਂਹ ਦਿਸ਼ ਥੀਆ। ਸਿੱਖਨ ਲੈ ਕਰਿ ਚੀਰ ਚਿਤਾ ਚੰਦਨ ਕੀ ਰਚਿ ਕਰਿ। ਨਿਜ ਮੁਖ ਜਹਿੰ ਗੁਰ ਕਹਯੋ ਤਹਾਂ ਦਿਯ ਦਾਹ ਭਲੇ ਧਰਿ। ਪੁਨ ਹੁਤੇ ਮੁਰੀਦ ਸੁ ਅਰਧ ਲੈ ਨੀਕੇ ਤਹਿੰ ਦਫ-ਨਾਇ ਦਿਯ।ਇਉਂ ਬਾਦ ਬਿਖਾਦ ਮਿਟਾਇ ਸਭਿ ਦੁਹੂੰ ਦਿਸ਼ਨ ਅਹਿਲਾਦ ਕਿਯ ॥੯੯॥ ਸੋਰਠਾ ॥ ਸੰਮਤ ਸੱਤ੍ ਪਛਾਨ ਪੰਚ ਮਾਸ ਬੀਤੇ ਬਹੁਰ।ਸਪਤ ਦਿਨਨ ਪਰਵਾਨ ਪਤਿਸ਼ਾਹੀ ਸ਼੍ਰੀ ਪ੍ਰਭੁ ਕਰੀ*॥੯੦॥ਦੋਹਰਾ॥ਸੈਮਤ ਪੰਦਰਾਂ ਸੈ ਲਖੋ ਅਧਿਕ ਛਨਾਨਵਾ ਜਾਨਿ।ਅਸਜੁ[8] ਵਦੀ ਦਸਮੀ ਵਿਖੈ ਸੱਚਖੰਡ† ਪ੍ਰਸਥਾਨ[10]॥੯੧॥ਚੌਪਈ॥ਸ਼੍ਰੀ ਗੁਰ ਕਥਾ ਕਹੀ ਕਛੁ‡ ਥੋਰੀ।ਸਰਬ ਕਹਿਨ

[1]ਹੋਰ ਕੋਈ ਗੱਲ ਨਾ ਕਰੋ,ਗੁਰਾਂ ਦੀ ਆਪਣੀ ਆਵਾਜ਼ ਲੈ ਲਵੋ। [2]ਝਗੜਾ। [3]ਦੇਹੀ ਨਹੀਂ ਹੈ। [4]ਅਲੋਪ ਹੋ ਗਈ ਹੈ। [5]ਬੁੱਧੀ ਨੂੰ ਹੈਰਾਨ ਕਰਨ ਵਾਲਾ ਕੌਤਕ। [6]ਅੱਧਾ ਕਪੜਾ ਤੁਰਕਾਂ ਨੇ। [7]ਨਿੱਬੜ। [8]ਸੱਤਰ ਵਰਹੇ। [9]ਅੱਸੂ। [10]ਸਚਖੰਡ ਚਲੇ ਗਏ। *ਵਿਸ਼ੇਸ਼ ਖੋਜ–ਇਹ ਸੋਰਠਾ ਕਿਸੇ ਲਿਖਤੀ ਨੁਸਖੇ ਵਿਚ ਹੈ ਕਿਸੇ ਵਿਚ ਨਹੀਂ ਹੈ। ਇਹ ਹਿਸਾਬ ਮਹਿਮਾ ਪ੍ਰਕਾਸ਼ ਵਾਰਤਿਕ ਵਿਚ ਦਿਤਾ ਹੈ। ਇਸ ਹਿਸਾਬ ਆਪ ਦਾ ਅਵਤਾਰ ਦਿਨ ਵਿਸਾਖ ਦੀ ਤ੍ਰਿਤੀਆ ੧੫੨੬ ਬਿ: ਤੇ ਜਾ ਪੌਂਦਾ ਹੈ। ਜੇ ਕੱਤਕ ਪੰਨਜਾਂ ੧੫੨੬ ਬਿ: ਗਿਣੀਏ ਤਾਂ ਆਯ ੭੦ ਵਰਹੇ ੧ ਮਹੀਨਾ ਘੱਟ ਦੇ ਲਗ ਪਗ ਬਣਦੀ ਹੈ। †ਪਾ:–ਸ਼੍ਰੀ ਗੁਰ ਕਿਯ। ‡ਪਾ:–ਮੈਂ।

ਕੀ ਸ਼ਕਤਿ ਨ ਮੋਰੀ।ਅਹੈ ਜਥਾਮਤਿ ਤਥਾ ਸੁ ਬਰਨੀ। ਸ਼ੋਤਨ ਕੇ ਬਿਕਾਰ ਕੋ ਹਰਨੀ ॥ ੯੨ ॥ ਚੌਪਈ ॥ ਜੋਗ, ਵਿਰਾਗ, ਭਗਤਿ ਪੁਨ ਗਯਾਨਾ । ਏ ਚਾਰੋਂ ਵਰਨੇ ਬਿਧਿ ਨਾਨਾ। ਦੈਵ ਸੰਪਦਾ ਗੁਨ[1] ਜੇ ਬ੍ਰਿੰਦਾ। ਯਾ ਮੈਂ ਭਨੇ, ਹਨੈਂ ਦੁਖ ਦੁੰਦਾ[2]॥੯੩॥ਪਢਹਿੰ ਸੁਨੈਂ ਗੁਣ ਹਿਰਦੇ ਧਾਰਹਿੰ।ਪੁਨ ਪੁਨ ਕਰਿ ਅੱਭਯਾਸ ਬਿਚਾਰਹਿੰ। ਲਖਹਿੰ ਅਸੱਤਿ ਸੱਤਿ ਸੋ ਨਿਰਨੋ। ਹਰਖ ਨ ਸ਼ੋਕ ਨ ਜਨਮ ਨ ਮਰਨੋ॥੯੪॥ਸਤਿਗੁਰ ਸਿਫਤ ਮਹਾਤਮ ਜੋਈ। ਜਗ ਮਹਿੰ ਪ੍ਰਗਟ,ਦੁਰਯੋ ਨਹਿੰ ਸੋਈ।ਸੁਮਤਿਵਾਨ ਜਾਨਹਿੰ ਬਿਧਿ ਨੀਕੇ। ਰਾਖਤਿ ਹੈਂ ਪਰੋਇ ਬਿਚ ਹੀ ਕੇ[3] ॥ ੯੫ ॥ ਬਿਛਰਨੋ ਚਹਤਿ ਨਹੀਂ ਕਿਹ ਕਾਲਾ। ਦ੍ਵੈ ਲੋਚਨ ਸੁਖ ਦੇ ਜੁ ਬਿਸਾਲਾ। ਹੁਤੀ ਨ ਸ਼ਕਤਿ ਮੋਹਿ ਮਹਿੰ ਐਸੇ। ਗ੍ਰੰਥ ਸੰਪੂਰਨ ਭਾ ਅਬਿ ਜੈਸੇ॥੯੬॥ਕ੍ਰਿਪਾ ਧਾਰਿ ਸਤਿਗੁਰ ਮੁਝ ਤਾਈਂ। ਜਿਉਂ ਜਿਉਂ ਮੁਹਿ ਮਤਿ ਦੇ ਬਨਿਵਾਈ। ਤਿਉਂ ਮੈਂ ਕਹੀ ਕਥਾ ਅਤਿ ਰੂਰੀ। ਜੋ ਸਾਧਨ ਅਪਵਰਗਹਿ ਪੂਰੀ[4] ॥ ੯੭ ॥ ਸ਼੍ਰੀ ਨਾਨਕ ਪਦ ਪੰਕਜ ਬੰਦਨ[5]। ਸਿਮਰੋਂ ਅੰਗਦ ਦੋਖ ਨਿਕੰਦਨ। ਅਮਰਦਾਸ ਗੁਰ ਹਿਰਦੇ ਧਯਾਵੌਂ। ਸ਼੍ਰੀ ਗੁਰ ਰਾਮਦਾਸ ਗੁਨ ਗਾਵੌਂ॥੯੮॥ਸ਼੍ਰੀ ਅਰਜਨ ਬਿਘਨਨਿ ਕੇ ਨਾਸ਼ਕ। ਹਰਿਗੁਬਿੰਦ ਸ਼ੁਭ ਸੁਮਤਿ ਪ੍ਰਕਾਸ਼ਕ। ਸ਼੍ਰੀ ਹਰਿਰਾਇ ਨਮੋ ਕਰ ਜੋਰੀ। ਗੁਰੁ ਹਰਿਕ੍ਰਿਸ਼ਨ ਮਨਾਇ ਬਹੋਰੀ ॥੯੯॥ ਤੇਗ ਬਹਾਦਰ ਪਰਮ ਕ੍ਰਿਪਾਲਾ। ਸ਼੍ਰੀ ਗੁਰੁ ਗੋਬਿੰਦ ਸਿੰਘ ਬਿਸਾਲਾ। ਧਰੌਂ ਧਰਾ ਪਰ ਪੁਨ ਪੁਨ ਸੀਸ। ਬੰਦੌਂ ਬਾਰ ਬਾਰ ਜਗਦੀਸ਼॥੧੦੦॥ ਦੋਹਰਾ॥ ਸ਼੍ਰੀ ਮਤਿ[6], ਸਿਮਰਨ ਰਤਿ ਗੁਰੂ[7]* ਸੰਤ ਸਿੰਘ ਸ਼ੁਭ ਨਾਮ। ਬਿੰਦ੍ਰਾ ਜਿਨ ਤੇ ਮੈਂ ਪਠੀ[8] ਤਿਨ ਪਦ ਕਰੌਂ ਪ੍ਰਣਾਮ॥ ੧੦੧॥ ਕ਼ਿੱਤ ॥ ਸੁਤਾ ਸਵਿਤਾਸ ਕੀ[9], ਨਸੱਯਾ ਪਾਪ ਰਾਸ ਕੀ, ਦਿਵੱਯਾ ਮੋਖ ਦਾਸਕੀ, ਲਖੈ ਜੁ ਨੇਮ ਜਮੁਨਾ। ਏਕਬਾਰ ਬਾਰਿ[10] ਛੁਏ,ਪਾਵਨਤਾ[11] ਪਾਵਨਕੈ[12],ਪਾਨ ਤੈ ਸ਼ਨਾਨ ਤੈਂ[13] ਦੁਖਦ ਤਿਨ ਜਮ ਨਾ[14]। ਸ਼ਨਾਮਜਲ,

---

[1]ਦੈਵੀ ਸੰਪਦਾ ਦੇ ਗੁਣ। [2]ਸਮੂਹ। [3]ਹਿਰਦੇ ਦੇ। [4]ਜੋ ਮੁਕਤੀ ਦੇ ਸਾਧਨਾਂ (ਦੀ ਵਜਾਖ਼ਹ) ਨਾਲ ਪੂਰਨ ਹੈ। [5]ਮੈਂ ਮੱਥਾ ਟੇਕਦਾ ਹਾਂ। [6]ਸ਼ੋਭਾ ਵਾਲੇ। [7]ਗੁਰੂ ਦੀ ਪ੍ਰੀਤੀ ਤੇ ਸਿਮਰਨ ਵਾਲੇ। [8]ਪੜ੍ਹੀ ਹੈ। [9]ਪੁੱਤ੍ਰੀ ਸੂਰਜ ਦੀ (ਜਮਨਾ ਨਦੀ)। [10]ਪਾਣੀ। [11]ਪਵਿੱਤ੍ਰਤਾ ਨਾਲ। [12]ਪਵਿੱਤ੍ਰ ਕਰਦੀ ਹੈ। [13]ਪੀਂਦੇ ਤੇ (ਜੋ) ਅਸ਼ਨਾਨ ਕਰਦੇ ਹਨ। [14]ਤਿਨ੍ਹਾਂ ਨੂੰ ਜਮ ਦੁਖਦਾਈ ਨਹੀਂ।

*ਪਾ:—ਰਤਿ ਪ੍ਰਭੂ, ਸ਼ਤਿਗੁਰੂ।

ਜਲਜ ਬਿਲੋਚਨੀ ਕੋ, ਸ਼ਯਾਮ ਪਤਿ, ਚੰਚਲ, ਅਛਲ, ਜਿਨ ਛਲਯੋ ਕਾਲਜਮੁਨਾ[1] । ਜਾਂਕੇ ਅਨ ਸਮ ਨਾ ਬਿਘਨ ਗੁਨ ਸਮਨਾ[2], ਸਦੀਵ ਸਿੰਧੁ ਗਮਨਾ[3] ਸੁਹਾਇ ਸ਼ੁਭ ਜਮਨਾ*॥ ੧੦੨ ॥ ਛਪੈ ॥ ਸ੍ਰੀ ਜਮਨਾ ਸੁਖ ਕਰਨ,ਹਰਨ ਦੁਖ, ਦਰਨੀ ਕਲਮਲ[4] । ਸੁਮਤਿ ਸਦਨ, ਬਿਧੁ ਬਦਨ[5], ਕੁਮਤਿ ਕਦਨੀ, ਸ਼ਯਾਮਲ ਜਲ । ਮਨਮੋਹਨ ਕੀ ਪ੍ਰਿਯ, ਪ੍ਰਵਾਹਿ ਪਾਵਨ ਬਹਿ[6] ਧਰਨੀ[7] । ਸਵਿਤਾ ਸੁਤਾ[8], ਸੁਜਾਨ, ਤ੍ਰਾਸ ਜਮਦੂਤ ਨਿਵਰਿਨੀ[9] । ਤਿਹ ਤੀਰ ਬੂਰੀਆ ਨਗਰ ਇਕ, ਕਵਿ ਨਿਕੇਤ ਲਖੀਏ ਤਹਾਂ । ਕਰਿ ਗ੍ਰੰਥ ਸਮਾਪਤਿ ਕੋ ਭਲੇ ਗੁਰ ਜਸ ਜਿਸ ਮਹਿੰ ਸੁਠ[10] ਮਹਾਂ ॥ ੧੦੩ ॥ ਚੌਪਈ॥ਆਦਿ ਸੁਧਾਸਰ[11]ਜੋ ਇਸਥਾਨਾ।ਖੋਜਿਖੋਜਿ[12] ਨੀਕੇ ਬਿਧਿ ਨਾਨਾ। ਲਿਖੀ ਦੇਖਿ ਕੇਤੀ ਬਹੁ ਥਾਈਂ।ਕੇਤੀ ਸੁਨੀ ਜੁ ਮਨ ਮਹਿੰ ਭਾਈ ॥੧੦੪॥ ਬੀਨ ਬੀਨ[13] ਗੁਰ ਮਹਿਮਾ ਆਛੀ। ਮਾਖਨ ਜਿਉਂ ਲੀਨੀ, ਤਜਿ ਛਾਛੀ[14]। ਕਵਿਤਾ ਤਾਂਕੀ ਰੁਚਿਰ ਬਨਾਈ। ਸਤਿਗੁਰ ਸਿੱਖਨ ਕੇ ਮਨ ਭਾਈ ॥ ੧੦੫ ॥ ਜਹਾਂ ਭੂਲ ਮੁਝ ਤੇ† ਕੁਛ ਹੋਈ। ਸੁਨਿ ਪਠਿ ਕਰੈ ਰੋਸ ਨਹਿੰ ਕੋਈ। ਕ੍ਰਿਪਾ ਧਾਰਿ ਸੋ ਲੇਹੁ ਬਨਾਏ। ਜਿਉਂ ਸਤਿਗੁਰ ਸਿੱਖਨ ਮਨ ਭਾਏ॥ ੧੦੬॥ ਬਡੇ ਬਿਲੋਕਹਿੰ ਬਾਲਕ ਲੀਲ੍ਹਾ। ਅਸਤ ਬਿਅਸਤ ਸੁ ਹੁਇ ਅਨ-

---

[1]ਜਿਸ ਦਾ ਕਾਲਾ ਪਾਣੀ, ਨੈਣ ਕਮਲ ਵਰਗੇ ਹਨ, ਪਤੀ ਜਿਸ ਦਾ ਕਾਲਾ (ਕ੍ਰਿਸ਼ਨ) ਹੈ, (ਤਰੰਗ) ਜਿਸ ਦੇ ਚੰਚਲ ਹਨ, (ਆਛਲ=) ਵਡੀਆਂ ਛੱਲਾਂ (ਜਿਸ ਵਿਚ ਉਠਦੀਆਂ ਹਨ) ਜਿਸ ਨੇ ਛਲਿਆ ਹੈ ਕਾਲ (ਮੌਤ ਕਰਨ ਵਾਲੇ) ਜਮ (ਯਮ) ਨੂੰ । ਭਾਵ ਜਮਨਾ ਨ੍ਹਾਵੇ ਤਾਂ ਜਮ ਦੇ ਰਾਹ ਨਹੀਂ ਪੈਂਦਾ (ਦੇਖੋ ਅਗਲਾ ਅੰਕ ੧੦੩–ਤ੍ਰਾਸ ਜਮਦੂਤ ਨਿਵਰਿਨੀ) । (ਅ) ਜਿਸ ਦਾ ਪਤੀ ਕਾਲ ਯਮਨ ਨੂੰ ਛਲਨੇ ਵਾਲਾ (ਪਰ ਆਪ) ਅਛਲ ਤੇ ਚੰਚਲ ਕ੍ਰਿਸ਼ਨ ਹੈ । ਕ੍ਰਿਸ਼ਨ ਜੀ ਦੇ ਓਸ ਛਲ ਵਲ ਇਸ਼ਾਰਾ ਹੈ ਜੋ ਮੁਚਕੰਦ ਰਿਖੀ ਪੁਰ ਆਪਣਾ ਕਪੜਾ ਪਾਕੇ ਲੁਕ ਗਏ ਤੇ 'ਕਾਲ–ਯਮੁਨ' ਰਾਜੇ ਨੂੰ ਛਲ ਲਿਆ ਸੀ । [2]ਬਰੱਬਰ ਹੈਨ ਭਾਵ ਡੋਬ ਦੇਣ ਦਾ ਵਿਘਨ ਤੇ ਤਾਰ ਦੇਣ ਦਾ ਗੁਣ ਜਮਨਾਂ ਵਿਚ ਸਮ ਹਨ। (ਅ) ਪਾਠਾਂਤ੍ਰ–ਬਿਘਨ ਗਨ ਸ਼ਮਨਾ=ਵਿਘਨਾਂ ਦੇ ਗਣਾਂ ਨੂੰ ਸ਼ਮਨ (ਨਾਸ਼) ਕਰਨੇ ਵਾਲੀ ਹੈ । [3]ਸਦਾ ਹੀ ਸਮੁੰਦਰ ਨੂੰ ਜਾਣ ਵਾਲੀ । [4]ਪਾਪਾਂ ਨੂੰ । [5]ਚੰਦ ਮੁਖ ਵਾਲੀ । [6]ਵਹਿੰਦਾ ਹੈ । [7]ਜ਼ਿਮੀਂ ਤੇ । [8]ਸੂਰਜ ਦੀ ਧੀ । [9]ਜਮ ਦਾ ਡਰ ਹਰਨ ਵਾਲੀ । [10]ਸੁੰਦਰ । [11]ਅੰਮ੍ਰਿਤਸਰ । [12]ਭਾਲ ਭਾਲ । [13]ਚੁਣ ਚੁਣ । [14]ਲੱਸੀ ।

*ਇਹ ਕਬਿਤ ਅੱਗੇ ਗੁਰ ਪ੍ਰਤਾਪ ਸੂਰਜ ਗ੍ਰੰਥ ਰੁੱਤ ੧ ਅੰਸੂ ੪੬ ਅੰਕ ੧੧ ਵਿਚ ਵੀ ਆਵੇਗਾ ।

†ਪਾਃ–ਮੋ ਤੇ ।

ਮੀਲਾ[1]। ਬਚਨ ਸਪਸ਼ਟ ਨ ਆਵਹਿ ਤਾਂਹੀ। ਹਰਖੈਂ ਸੁਨਤਿ ਬ੍ਰਿੱਧ[2], ਰਿਸ ਨਾਂਹੀ ॥੧੦੭॥ ਛੋਟੇ ਲਖੈਂ ਕ੍ਰਿਪਾ ਕੋ ਕਰਿਹੀਂ[3]। ਬਡੇ ਜੁ ਹੈਂ ਲੱਛਨ ਅਸ ਧਰਿਹੀਂ[4]। ਮੰਦਮਤੀ ਚਹਿੰ ਬਾਦ ਘਨੇਰਾ। ਤਿਹ ਸੋਂ ਕੈਸੋ ਹੈ ਨ ਨਿਬੇਰਾ ॥ ੧੦੮ ॥ ਗੁਰ ਸਿੱਖੀ ਜਾਚਉਂ ਹਉਂ ਦਾਨਾ। ਜਿਸਤੇ ਹੋਇ, ਪਰਮ ਕੱਲਆਨਾ। ਮਨਸਾ[5]* ਸਗਰੀ ਮਨਹਿੰ ਸਮਾਵਹਿੰ। ਸ਼ਾਂਤਿ ਹੋਇ, ਨੀਕੋ ਪਦ ਪਾਵਹਿ ॥ ੧੦੯ ॥ ਚੌਪਈ ॥ ਏਕ ਆਂਕ ਅਰ ਅਸ਼ਟ ਕਰਿ ਬਹੁਰ ਅਸ਼ਟ ਪਰ ਸੂਨ[6]। ਕਾਤਿਕ ਪੂਰਨਮਾ ਬਿਖੈ ਭਯੋ ਗ੍ਰੰਥ ਬਿਨਊਨ[7] ॥੧੧੦॥ ਦੇਵਾ ਸਿੰਘ ਪਿਤ ਤੇ ਜਨਮ ਕਵਿ ਸੰਤੋਖ ਸਿੰਘ ਨਾਮਾਬਰ ਮਾਂਗੋਂ ਸਤਿਸੰਗ ਕੋ ਕਰਿ ਸਤਿਗੁਰੂ ਪ੍ਰਣਾਮ ॥ ੧੧੧ ॥

[ਸਮਾਪਤੀ ਦਾ ਮੰਗਲ]

ਕਵਿੱਤ ॥ ਸਭੈ ਗੁਣ ਊਰ, ਭਰਪੂਰ ਹੋਯੋ ਔਗੁਨਨਿ, ਕਾਮ ਕ੍ਰੋਧ ਕੂਰ ਹ੍ਵੈ ਕੀ ਬ੍ਰਿੱਧਤਾ ਫਰਦ ਕੀ। ਹੋਯੋ ਮਨ ਚੂਰ ਚੂਰ, ਰਹੀ ਮਤਿ ਝੂਰ ਝੂਰ, ਦੇਖਿ ਰਹਯੋ ਦੂਰ ਦੂਰ, ਦਾਰੂ ਨ ਦਰਦ ਕੀ। ਮਿਲੇ ਗੁਰ ਪੂਰਨ ਸੰਤੋਖ ਸਿੰਘ ਭੂਰਨ, ਸੋ ਲਖਿ ਦੁਖ ਭੂਰ ਗਤਿ ਏਕਲੀ ਨਰਦ ਕੀ। ਨਾਮ ਹੈ ਸ਼ਰਨ ਸੂਰ, ਪਾਵਨ ਪਤਿਤ ਰੂਰ, ਰਾਖਿ ਹੈਂ ਜ਼ਰੂਰ ਲਾਜ ਆਪਨੇ ਬਿਰਦ ਕੀ†॥ ੧੧੨ ॥

{ ਊਰ=ਊਣਾਂ, ਖਾਲੀ। ਬ੍ਰਿੱਧਤਾ=ਬਹੁੱਲਤਾ।
ਫਰਦ=ਫਹਿਰਿਸਤ। ਕਿਸੇ ਹਿਸਾਬ ਦੇ ਵੇਰਵੇ ਦਾ ਪੱਤਰਾ।
ਭੂਰ=ਸਾਰੇ। ਸ਼ਰਨ ਸੂਰ=ਸ਼ਰਨ ਦਾ ਸੂਰਮਾ, (ਭਾਵ ਸ਼ਰਨਾਗਤ ਦਾ ਰੱਖਜਕ)। ਪਾਵਨ ਪਤਿਤ ਰੂਰ=ਪਤਿਤਾਂ ਨੂੰ ਪਵਿੱਤ੍ਰ ਕਰਨ ਵਾਲਾ ਸੁਹਣਾ। ਬਿਰਦ ਕੀ=ਧਰਮ ਦੀ, ਨਾਮ ਦੀ। }

ਅਰਥ–(ਮੈਂ) ਸਾਰੇ (ਸ਼ੁਭ) ਗੁਣਾਂ ਤੋਂ ਖਾਲੀ ਹਾਂ, ਔਗੁਣਾਂ ਨਾਲ ਭਰਪੂਰ ਹੋਇਆ ਹਾਂ (ਤੇ) ਕਾਮ, ਕ੍ਰੋਧ, ਝੂਠ ਦੀ ਮੇਰੀ ਫਹਿਰਿਸਤ ਵਧੀ ਹੋਈ ਹੈ। (ਮੇਰਾ)

[1]ਅਣਮਿਲਵੀਂ। [2]ਪਰਸੰਨ ਹੁੰਦੇ ਹਨ ਵੱਡੇ ਪੁਰਖ। [3](ਛੋਟਿਆਂ ਨੂੰ) ਛੋਟੇ ਜਾਣਕੇ ਕ੍ਰਿਪਾ ਕਰਦੇ ਹਨ (ਸਦਾ)। [4]ਐਸੇ ਲੱਛਣ ਧਾਰਦੇ ਹਨ। [5]ਵਾਸ਼ਨਾ। [6]ਸੰਮਤ ੧੮੮੦। [7]ਪੂਰਾ। *ਪਾਃ—ਸ੍ਰਿਸ਼ਾ।

†ਇਹ ਛੰਦ ਅਗੋਂ ਗੁਰ ਪ੍ਰਤਾਪ ਸੂਰਜ ਗ੍ਰੰਥ ਰਾਸ ਦਸਵੀਂ ਅੰਸੂ ੧ ਦੇ ਅੰਕ ੧੩ ਵਿਚ ਬੀ ਆਵੇਗਾ। ਛੰਦ ੧੧੨ ਤੇ ੧੧੩, ਦੋਵੇਂ ਕੁਥਕ ਲਿਖਤੀ ਨੁਸਖਿਆਂ ਵਿਚ ਇਸ ਟਿਕਾਣੇ ਤੇ ਨਹੀਂ ਮਿਲਦੇ, ਕੀ ਜਾਣੀਏ ਲਿਖਾਰੀਆਂ ਤੋਂ ਰਹਿ ਗਏ ਯਾ ਜਿਨ੍ਹਾਂ ਵਿਚ ਹੈਨ ਕਿਸੇ ਪ੍ਰੇਮੀ ਨੇ ਮਗਰੋਂ ਏਥੇ ਬੀ ਉਤਾਰ ਦਿੱਤੇ।

ਮਨ (ਇਸ ਦੁਖ ਕਰਕੇ) ਚੂਰ ਚੂਰ ਹੋਇਆ ਹੋਇਆ ਹੈ, ਬੁੱਧੀ (ਮੇਰੀ) ਬੜੀ ਝੁਰ ਰਹੀ ਹੈ (ਮੈਂ) ਦੂਰ ਦੂਰ ਦੇਖ ਚੁਕਾ ਹਾਂ (ਪਰ ਇਸ) ਦਰਦ ਦੀ ਦਾਰੂ ਨਹੀਂ ਮਿਲੀ। (ਕਵਿ) ਸੰਤੋਖ ਸਿੰਘ (ਜੀ ਕਹਿੰਦੇ ਹਨ, ਚਉਪੜ ਵਿਛੇ ਪਰ) ਇਕੱਲੀ (ਰਹਿ ਗਈ) ਨਰਦ ਦੀ ਹਾਲਤ (ਵਾਂਙੂ) ਮੇਰਾ ਬਹੁਤਾ ਦੁਖ ਦੇਖਕੇ ਪੂਰਨ ਗੁਰੂ ਛੇਤੀ ਆ ਮਿਲੇ, (ਜਿਨ੍ਹਾਂ ਦਾ) ਨਾਮ ਸ਼ਰਨਾਗਤਾਂ ਦਾ ਰੱਖਜਕ ਤੇ ਪਤਿਤਾਂ ਨੂੰ ਪਵਿੱਤ੍ਰ ਕਰਨ ਵਾਲਾ ਸੁਹਣਾ ਹੈ (ਓਹ) ਜ਼ਰੂਰ ਆਪਣੇ ਬਿਰਦ ਦੀ ਲਾਜ ਰੱਖਣਗੇ।

ਕਬਿੱਤ॥ ਬੰਦਨਾ ਕੋ ਲੇਤਿ ਹੀ ਅਬੰਦਤਾ ਕੋ ਦੇਤਿ ਜਨ*, ਪ੍ਰੀਤ ਲੇਤਿ ਦੇਤਿ ਹੈਂ ਪ੍ਰਤੀਤ, ਸੁਖ ਸੇਤੁ ਹੈਂ।ਭਾਉ ਉਰ ਲੇਤਿਹੀ, ਪ੍ਰਭਾਉ ਬਡੋ ਦੇਤਿ ਆਪ, ਨਿਰਗੁਣ ਪਦ ਦੇਤਿ ਗੁਨ ਦੇਖ ਲੇਤਿ ਹੈਂ†। ਥੋਰੀ ਜੈਸੀ ਭੇਟ ਲੇਤਿ, ਜਮ ਕੀ ਅਭੇਟ ਦੇਤਿ, ਸਤਿਗੁਰੂ ਨਾਨਕ ਜੀ ਕਰੁਨਾਨਿਕੇਤ ਹੈਂ। ਹੈਂਤਾ ਲੇਤਿ ਦਾਸਨ ਕੀ, ਅਹੰ ਬ੍ਰਹਮ ਦੇਤਿ ਉਰ‡, ਮਨ ਲੇਤਿ ਚਰਨ ਮੈਂ, ਮੁਕਤਿ ਕੋ ਦੇਤਿ ਹੈਂ§॥ ੧੧੩॥

ਬੰਦਨਾ=ਨਮਸਕਾਰ, ਮੱਥਾ ਟੇਕਣਾ। ਅਬੰਦਤਾ=ਬੰਦਨ ਰਹਿਤ ਅਵਸਥਾ, ਖਲਾਸੀ, ਮੁਕਤੀ।
ਸੁਖ ਸੇਤੁ=ਸੁੱਖਾਂ ਦਾ ਪੁਲ। ਪ੍ਰਤੀਤ=ਸਿਦਕ। (ਅ) ਪੱਤਿ।
ਭਾਉ ਉਰ=ਦਿਲ ਦਾ ਪ੍ਰੇਮ।
ਪ੍ਰਭਾਉ=ਤੇਜ, ਪ੍ਰਤਾਪ। (ਅ) ਆਤਮ ਬਲ।
ਨਿਰਗੁਣ ਪਦ=ਗੁਣਾਂ ਤੋਂ ਅਤੀਤ ਅਵਸਥਾ, ਮੋਖ ਪਦਵੀ।
ਅਭੇਟ=ਨਾ ਮਿਲਨਾ, ਬਚਾਉ।
ਕਰੁਨਾ ਨਿਕੇਤ=ਮੇਹਰ ਦੇ ਘਰ। ਹੈਂਤਾ=ਹੰਕਾਰ।
ਅਹੰ ਬ੍ਰਹਮ=ਭਾਵ ਬ੍ਰਹਮ ਗਿਆਨ।

ਅਰਥ–(ਸ਼੍ਰੀ ਗੁਰੂ ਨਾਨਕ ਦੇਵ ਜੀ ਕੇਵਲ) ਨਮਸਕਾਰ ਨੂੰ ਲੈਕੇ (ਆਪਣੇ) ਦਾਸਾਂ ਨੂੰ ਮੁਕਤੀ ਦਿੰਦੇ ਹਨ, (ਫਿਰ) ਪ੍ਰੀਤੀ ਲੈਕੇ (ਆਪਣਾ) ਸਿਦਕ ਬਖਸ਼ਦੇ ਹਨ (ਐਸੇ) ਸੁਖਾਂ ਦਾ ਪੁਲ (ਗੁਰੂ ਜੀ) ਹੈਨ। (ਤੇ ਫਿਰ ਆਪਣੇ ਦਾਸਾਂ ਦੇ) ਦਿਲ ਦਾ ਪ੍ਰੇਮ ਲੈਕੇ ਆਪ (ਗੁਰੂ ਜੀ ਦਾਸਾਂ ਨੂੰ) ਆਤਮ ਬਲ ਦਿੰਦੇ ਹਨ

*ਪਾ:–ਤਿਹ। †ਪਾ:–ਗੁਣ ਦੇਖ ਲੇਤ ਨਿਰਗੁਣ ਪਦ ਏਤ ਹੈ।
‡ਪਾ:–ਤਿਹ। §ਇਹ ਛੰਦ ਥੀ ਅਗੋਂ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਰਾਸ ਛੇਵੀਂ ਅੰਕ ੩ ਵਿਚ ਆਵੇਗਾ, ਪਰ ਓਥੇ ਤੀਸਰੀ ਤੁਕ ਦਾ ਅੰਤਲਾ ਪਾਠ ਐਉਂ ਹੈ–ਸਤਿਗੁਰੂ ਨਾਨਕ ਸੰਤੋਖ ਸਿੰਘ ਚੇਤ ਹੈ।

ਤੇ ਸ਼ੁਭ ਗੁਣ ਦੇਖਕੇ, ਗੁਣਾਂ ਤੋਂ ਅਤੀਤ ਅਵਸਥਾ ਦਾਨ ਦਿੰਦੇ ਹਨ, (ਫਿਰ) ਥੋੜੀ ਜਿਹੀ ਭੇਟਾ ਲੈਂਦੇ ਹਨ, (ਤੇ) ਦਿੰਦੇ ਹਨ ਜਮ ਤੋਂ ਬਚਾਉ, ਸ਼੍ਰੀ ਸਤਿਗੁਰੂ ਨਾਨਕ ਦੇਵ ਜੀ ਐਸੇ ਕ੍ਰਿਪਾ ਦੇ ਘਰ ਹਨ—ਦਾਸਾਂ ਦੀ ਹੰਗਤਾ ਲੈਕੇ (ਭਾਵ ਨਾਸ਼ ਕਰਕੇ) ਬ੍ਰਹਮ ਗਿਆਨ ਦਿੰਦੇ ਹਨ ਹਿਰਦੇ ਵਿਚ, ਤੇ ਦਾਸਾਂ ਦਾ ਮਨ ਲੈਕੇ ਚਰਨਾਂ ਵਿਚ ਮੁਕਤੀ ਦਾ (ਦਾਨ) ਦਿੰਦੇ ਹਨ।

ਇਤਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥੇ ਉੱਤਰਾਰ੍ਧੇ 'ਸ਼੍ਰੀ ਗੁਰੂ ਨਾਨਕ ਜੀ ਸੱਚ ਖੰਡ ਗਮਨ' ਪ੍ਰਸੰਗ ਬਰਨਨੰ ਨਾਮ ਸਪਤ ਪੰਚਾਸਮੋ ਅਧਜਾਯ* ॥ ੫੭ ॥

ਸਮਾਪਤ ਮਸਤ ਸ਼ੁਭ ਮਸਤੁ ॥



ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਸਾਰਾ ਸਮਾਪਤ ਹੋਇਆ।



*ਇਕ ਲਿਖਤੀ ਨੁਸਖੇ ਵਿਚ ਇੱਥੇ ਇਹ ਪਾਠ ਹੈ:—

ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਨਾਨਕ ਪ੍ਰਕਾਸ਼ੇ ਉਤਰਾਰ੍ਧ ਸਕੰਧੇ ਕਵਿ ਸਿਤੋਖ ਸਿੰਘ ਵਿਰਚਤਾਯਾਂ ਸ਼੍ਰੀ ਜਗਤ ਗੁਰ ਨਾਨਕ ਜੀ ਕੇ ਸਚਖੰਡ ਪ੍ਰਸਥਾਨ ਵਰਨਨੰ ਨਾਮ-ਸਤਵੰਜਵੋਂ ਅਧਜਾਯ ॥ ਸ਼ੁਭਮੁ ॥ ੫੭ ॥

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਪੰਜਵੀ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

[ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ–ਜਿਲਦ ੫]

ਕਵਿ ਚੂੜਾਮਣਿ ਭਾਈ ਸੰਤੋਖ ਸਿੰਘ ਜੀ

ਕ੍ਰਿਤ

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

[ਰਾਸ ਪਹਿਲੀ ਸਾਰੀ ਤੇ ਦੂਜੀ–ਅੱਧੀ]

ਮੰਗਲਾਂ ਦੀ ਭਾਵਾਰਥ ਪ੍ਰਕਾਸ਼ਨੀ ਟੀਕਾ

ਅਤੇ ਸ਼ੇਸ਼

ਪ੍ਰਯਾਵਾਂ ਤੇ ਉੱਧਾਰਾਂ ਸਮੇਤ।

ਸੰਪਾਦਿਕ:

ਪਦਮਭੂਸ਼ਨ ਭਾਈ ਸਾਹਿਬ ਡਾਕਟਰ ਵੀਰ ਸਿੰਘ ਜੀ

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. V (in Punjabi)

Kavi Churamani Bhai Santokh Singh

Editor : Bhai Vir Singh

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਪੰਜਵੀਂ

ਕਵੀ ਚੂੜਾਮੰਣੀ ਭਾਈ ਸੰਤੋਖ ਸਿੰਘ

ਸੰਪਾਦਕ : ਭਾਈ ਵੀਰ ਸਿੰਘ

© ਭਾਸ਼ਾ ਵਿਭਾਗ, ਪੰਜਾਬ

ਸਾਲ : 2011

ਕਾਪੀਆਂ : 5000

ਕੀਮਤ : 233.00

1120. ਹ. ਪੁ. 1574

ਪ੍ਰਕਾਸ਼ਕ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ

ਛਾਪਕ : ਚੰਡੀਗੜ੍ਹ ਪਬਲੀਸ਼ਿੰਗ ਹਾਊਸ, ਚੰਡੀਗੜ੍ਹ

ਰਾਹੀਂ : ਕੰਟਰੋਲਰ, ਛਪਾਈ ਤੇ ਸਟੇਸ਼ਨਰੀ ਵਿਭਾਗ, ਪੰਜਾਬ, ਚੰਡੀਗੜ੍ਹ

ਸੂਚੀ ਪੱਤ੍ਰ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ ਜਿਲਦ ੫

ਪ੍ਰਸੰਗ	ਅੰਸੂ	ਪੰਨਾ
ਰਾਸ ਪਹਿਲੀ—		
ਮੰਗਲਾ ਚਰਨ ਸਮੂਹ।	੧	੧੨੬੧
ਗੁ:ਪ੍ਰ:ਸੂ:ਗ੍ਰੰਥਦਾ ਮੁੱਢਕਿਵੇਂ ਬੱਝਾ?	੨	੧੩੧੨
ਭਾਈ ਰਾਮ ਕੁਇਰ ਪ੍ਰਸੰਗ।	੩	੧੩੧੫
ਭਾਈ ਰਾਮ ਕੁਇਰ ਜੀ ਦੀ ਕਥਾ।	੪	੧੩੧੯
ਗੁ:ਪ੍ਰ:ਸੂ:ਗ੍ਰੰਥਦਾਮੁੱਢਕਿਵੇਂ ਬੱਝਾ?	੫	੧੩੨੪
ਬਾਬਾ ਸ੍ਰੀ ਚੰਦ,ਲਖਮੀ ਦਾਸ,ਵੇਦੀ ਵੰਸ਼ ਤੇ ਉਦਾਸੀਆਂ ਦਾ ਹਾਲ।	੬	੧੩੨੮
ਗੁਰ ਪਰਨਾਲੀ ਪਾ:੧ ਤੋਂ ੫ ਤਕ।	੭	੧੩੩੨
ਗੁਰ ਪਰਨਾਲੀ ਪਾ:੬ਤੋਂ ੧੦ਤਕ।	੮	੧੩੩੬
ਗੁਰੂ ਅੰਗਦ ਕਥਾ ਅਰੰਭ। ਖਡੂਰ ਵਿਚ ਛਪਣਾ ਤੇ ਪ੍ਰਗਟ ਹੋਣਾ।	੯	੧੩੪੦
ਨਿੱਤ ਕ੍ਰਿਯਾ, ਸਿੱਧਾਂ ਮੇਲ, ਹੁਮਾਯੂੰ।	੧੦	੧੩੪੫
ਭਾਈ ਜੀਵਾ,ਗੁੱਜਰ ਲੁਹਾਰ,ਧਿੰਙ। ਨਾਈ ਤੇ ਪਾਰੋ ਜੁਲਕਾਂ ਪ੍ਰਸੰਗ।	੧੧	੧੩੫੨
ਮੱਲੂ ਸ਼ਾਹੀ, ਕਿਦਾਰੀ, ਦੀਪਾ, ਨਰੈਣ ਦਾਸ ਤੇ ਬੁਲਾ ਸਿੱਖ।	੧੨	੧੩੫੮
ਹਰੀ ਕੇ ਦਾ ਚੌਧਰੀ, ਖਡੂਰ ਦਾ ਮਦਪਾਨੀ ਚੌਧਰੀ, ਸਿੱਖ ਚੋਰ।	੧੩	੧੩੬੨
ਸ੍ਰੀਅਮਰਦਾਸ ਜੀਦੀਮੁੱਢਲੀ ਕਥਾ।	੧੪	੧੩੬੭
ਸ੍ਰੀ ਅਮਰਦਾਸ ਗੁਰੂ ਅੰਗਦ ਮੇਲਾ।	੧੫	੧੩੭੨
ਸ੍ਰੀ ਅਮਰਦਾਸ ਸੇਵਾ ਪ੍ਰਸੰਗ।	੧੬	੧੩੭੭
ਸੇਵਾਤੇ ਪ੍ਰਸੰਨ ਹੋ ਵਰ ਦੀਬਖਸ਼ੀਸ਼ਾ	੧੭	੧੩੮੪
ਸ੍ਰੀ ਅਮਰਦਾਸ ਗੋਇੰਦਵਾਲਗਏ।	੧੮	੧੩੮੯
ਗੋਇੰਦਵਾਲ ਵਸਾਇਆ।	੧੯	੧੩੯੩
ਵਰੁਣ। ਗੁਰੂ ਅੰਗਦ ਜੀ ਦੇ ਗੁਣ।	੨੦	੧੩੯੭
ਖਡੂਰ ਦੇ ਤਪੇ ਦਾ ਪ੍ਰਸੰਗ।	੨੧	੧੪੦੨
ਖਡੂਰ ਦੇ ਤਪੇ ਦਾ ਪ੍ਰਸੰਗ—ਜਾਰੀ।	੨੨	੧੪੦੬
ਖਡੂਰ ਦੇ ਤਪੇ ਦੀ ਮੌਤ।	੨੩	੧੪੦੯
ਭੈਰੋਂ ਪੁਰੋਂ ਖਡੂਰ ਵਾਪਸ ਆਏ।	੨੪	੧੪੧੪
ਸ੍ਰੀਅਮਰਦਾਸ ਜੀ ਦੀ ਸਿੱਕ ਤੇ ਗੁਰੂ ਅੰਗਦ ਜੀ ਦਾ ਮਿਲਾਪ।	੨੫	੧੪੧੮
ਸ਼ੀਹਾਂ ਉੱਪਲ।	੨੬	੧੪੨੨
ਸ੍ਰੀ ਅਮਰਦਾਸ ਜੀ ਨੂੰ ਗੁਰਤਾ।	੨੭	੧੪੨੬
ਗੁਰੂ ਅੰਗਦ ਦੇਵ ਜੋਤੀ ਜੋਤ।	੨੮	੧੪੩੦
ਗੁਰੂ ਅਮਰ ਦਾਸ ਕਥਾ ਅਰੰਭ।	੨੯	੧੪੩੫
ਗੁਰ ਅਮਰ ਦਾਸ ਨਿਤ ਬਿਚਾਰ।	੩੦	੧੪੩੮
ਸਾਵਣ ਮੱਲ ਨੂੰ ਹਰੀਪੁਰ ਭੇਜਿਆ। ਰਾਜ ਪੁੱਤ੍ਰ ਜਿਵਾਯਾ।	੩੧	੧੪੪੨
ਰਾਜਾ ਸਿੱਖ ਹੋਇਆ, ਲੱਕੜਾਂ ਭੇਜੀਆਂ।ਸਾਵਣ ਮੱਲ ਦਾ ਮਾਨ।	੩੨	੧੪੪੮
ਰਾਜਾ ਵਾਪਸ ਹਰੀਪੁਰ ਗਿਆ। ਸੱਚਨ ਸੱਚ ਨਿਸਤਾਰਾ।	੩੩	੧੪੫੩
ਦਾਤੂ ਜੀ ਨੇ ਗੁਰੂ ਜੀਦੇ ਲੱਤਮਾਰੀ।	੩੪	੧੪੫੯
ਗੁਰੂ ਜੀ ਲੋਪ। ਸੰਗਤ ਦੀ ਢੁੰਡ।	੩੫	੧੪੬੩
ਸੰਨ੍ਹ ਸਾਹਿਬ ਗੁਰੂ ਜੀ ਪ੍ਰਗਟੇ।	੩੬	੧੪੬੭
ਪਾਰੋ ਜੁਲਕਾਂ।ਲਾਲੂ ਨੂੰ ਬਖਸ਼ੀਸ਼ਾਂ। ਖਾਨੂ ਛੁਰਾ ਆਦਿ ਬਹੱਤੂ ਸਿੱਖਾਂ ਦਾ ਪ੍ਰਸੰਗ।ਸ਼ੇਖਾਂ ਦੇ ਘਰ ਉੱਜੜੇ।	੩੭	੧੪੭੨
ਲਾਲੂ, ਦੁਰਗਾ, ਜੀਵੰਦਾ, ਜੱਗਾ, ਖਾਨੂੰ, ਮਾਈਆ, ਗੋਵਿੰਦ।	੩੮	੧੪੭੬
ਜੋਧ ਆਦਿ ਤੇ ਡੱਲੇ ਵਾਸੀ ਸਿਖ।	੩੯	੧੪੮੦
ਸ੍ਰੀ ਰਾਮਦਾਸ ਜੀ ਦੀ ਮੁੱਢਲੀ ਕਥਾ। ਬੀਰਬਲ ਆਇਆ।	੪੦	੧੪੮੫
ਇੱਕ ਮਾਈ ਦਾ ਪੁੱਤ੍ਰ ਜਿਵਾਯਾ। ਤੇਈਆ ਤਾਪ ਕੈਦ ਕੀਤਾ।	੪੧	੧੪੯੧
ਮੇਲੇ ਦੀ ਰੀਤਿ ਟੋਰੀ। ਖੱਤ੍ਰੀਆਂ ਬ੍ਰਾਹਮਣਾਂ ਪੁਕਾਰ ਕੀਤੀ।	੪੨	੧੪੯੮
ਅਦਾਲਤ ਵਿਚ ਵਿਜੈ। ਸ਼ਰਧਾ ਦੇ	੪੩	੧੫੦੧

ਪ੍ਰਸੰਗ	ਅੰਸੂ	ਪੰਨਾ
ਬਸਤ੍ਰ ਤੇ ਕੁਰੁੱਤਾ ਅੰਬ ਭੇਟਾ	੪੪	੧੫੦੫
ਤੀਰਥ ਰਟਨ। ਪਹੋਆ।	੪੫	੧੫੧੨
ਤੀਰਥਾਂ ਦਾ ਪ੍ਰਸੰਗ। ਕੁਰਛੇਤ੍ਰ।	੪੬	੧੫੧੭
ਮੇਦਨੀ (ਪ੍ਰਿਥਵੀ)ਦੀ ਆਦਿ ਕਥਾ।		
ਮਧੁ ਕੈਟਭ ਯੁੱਧ।	੪੭	੧੫੨੨
ਜਮਨਾਂ ਦੀ ਆਦਿ ਕਥਾ।	੪੮	੧੫੨੮
ਮਾਰਤੰਡ। ਤੁਰਕ ਜਗਾਤੀ।		
ਕੈਨਖਲ੍ਹਗੋਂਦਵਾਲ ਨੂੰ ਮੁੜਨਾ।	੪੯	੧੫੩੨
ਪਦਮ ਪਛਾਣਨ ਵਾਲੇ ਦਿਨ ਨੂੰ		
ਬਖਸ਼ੀਸ਼ਗੋਂਦਵਾਲ ਪੁਜਣਾ	੫੦	੧੫੩੭
ਬਾਵਲੀ ਰਚਣੀ। ਸ੍ਰੀ ਰਾਮਦਾਸ ਜੀ		
ਦੇ ਲਾਹੌਰ ਦੇ ਸੰਬੰਧੀ ਮਿਲੇ।	੫੧	੧੫੪੧
ਮਾਈਦਾਸ ਵੈਸ਼ਨੋ।	੫੨	੧੫੪੭
ਮਾਈਦਾਸ ਵੈਸ਼ਨੋ। ਮਾਣਿਕ ਚੰਦ।	੫੩	੧੫੫੦
ਅਕਬਰ ਦੀ ਗੁਰ ਦਰਸ਼ਨ ਹਿਤ		
ਲਾਲਸਾ।ਗੰਗਸ਼ਾਹ ਬੱਸੀ ਖੱਤ੍ਰੀ।	੫੪	੧੫੫੫
ਕਾਬਲ ਵਾਲੀ ਪਤਿਬ੍ਰਤ ਮਾਈ।	੫੫	੧੫੫੯
ਰਾਮਾਂ ਤੇ ਸ੍ਰੀ ਰਾਮ ਦਾਸ ਸੇਵਾ।	੫੬	੧੫੬੪
ਰਾਮੇ ਤੇ ਸ੍ਰੀ ਰਾਮਦਾਸ ਜੀ ਪ੍ਰੀਖਜਾ।	੫੭	੧੫੬੭
ਬਾਵਲੀਮਹਾਤਮ ਸੰਤਸਧਾਰਨਜੋਗੀ	੫੮	੧੫੭੧
ਅਨੰਦ ਜੀ ਤੇ ਸੰਸਰਾਮ ਜਨਮ।	੫੯	੧੫੭੬
ਰੌਖੀ ਤਪਾ। ਮਥੋ ਮੁਰਾਰੀ।	੬੦	੧੫੮੦
ਖੇਡਾ ਸੋਇਰੀ।ਗੋਂਦੇ ਦੇਪੁਤ੍ਰਾਂਨੂੰ ਦੰਡ।	੬੧	੧੫੮੭
ਬੇਨੀ ਪੰਡਤ ਨਿਸਤਾਰਾ। ਫਿਰਜਾ,		
ਕਟਾਰਾ ਪ੍ਰਤਿ ਆਗਜਾ।	੬੨	੧੫੯੩
ਬਾਲਿਕ ਜਿਵਾਯਾ। ਯਮ ਗੋਂਦ-		
ਵਾਲੇਂ ਰੋਕਿਆ।ਅਕਬਰ ਆਯਾ।	੬੩	੧੬੦੦
ਸੋਨੇ ਦੀ ਇੱਟ। ਲੰਗੜੇ ਨੂੰ ਲੱਤ।	੬੪	੧੬੦੫
ਭੋਜਨ। ਨਿਤ ਕ੍ਰਿਯਾ। ਬੀਬੀ		
ਭਾਨੀ ਤੇ ਸ੍ਰੀ ਅਰਜਨ ਜੀਨੂੰ ਵਰ।	੬੫	੧੬੧੦
ਭਾਃ ਪਾਰੋ ਪ੍ਰਲੋਕ ਗਮਨ।ਲੱਖ ਟਕਾ	੬੬	੧੬੧੪
ਸ੍ਰੀ ਰਾਮਦਾਸਜੀਨੂੰ ਆਯੁ ਤੇਗੁਰਤਾ।	੬੭	੧੬੧੯
ਗੁਰੂ ਰਾਮਦਾਸ ਜੀ ਦਾ ਜੋਤੀ ਜੋਤ।	੬੮	੧੬੨੪

ਪ੍ਰਸੰਗ	ਅੰਸੂ	ਪੰਨਾ
ਰਾਸ ਦੂਸਰੀ—		
ਮੰਗਲ। ਗੁਰੂ ਰਾਮ ਦਾਸ ਗੁਰਤਾ।	੧	੧੬੩੦
ਗੁਰੂ ਰਾਮਦਾਸ ਸਤੋਤ੍ਰ।ਸਿੱਧਚਰਚਾ।	੨	੧੬੪੭
ਤਪਾ ਸਿਖ ਹੋਯਾ। ਸੇਵਾ ਉਪਦੇਸ਼।	੩	੧੬੫੨
ਜੋਮਲ ਫਤਾ ਤੇ ਅਕਬਰ ਅਣਬਣ।	੪	੧੬੫੯
ਅਕਬਰ ਦੀ ਚਤੇੜ ਤੇ ਚੜ੍ਹਾਈ।	੫	੧੬੬੩
ਅਕਬਰ ਨੂੰ ਗੁਰੂ ਕੀ ਸੇ ਮਿਲੀ।	੬	੧੬੬੭
'ਕੜ ਟੁਟੇ ਗੜ ਛੁਟੇ' ਵਾਲਾਵਾਕ।	੭	੧੬੭੧
ਚਤੇੜ ਗੜ ਫਤਹ।	੮	੧੬੭੪
ਗੁਰੂ ਕਥਾ ਅਕਬਰ ਸੁਣੀ।	੯	੧੬੭੭
ਅਕਬਰ ਨੇ ਪਿੰਡ ਗੁਰੂ ਭੇਟ ਕੀਤੇ।	੧੦	੧੬੮੦
ਸੁਧਾਸਰ ਪ੍ਰਗਟੌਣ ਹਿਤ ਸੋਚਣਾ।	੧੧	੧੬੮੪
ਗੁਰੂ ਚੱਕ, ਸੰਤੋਖ ਸਰ ਕਾਰ।	੧੨	੧੬੮੮
ਅੰਮ੍ਰਿਤ ਸਰੋਵਰ ਦੀ ਕਾਰ।	੧੩	੧੬੯੧
ਨਿੱਤ ਕ੍ਰਿਯਾ, ਹਿੰਦਾਲ, ਭਾਈ		੧੬੯੫
ਗੁਰਦਾਸ। ਸਿਰੀ ਚੰਦ ਮੇਲ।	੧੪	
ਭਾਃ ਸੰਘਾਰੀ ਲਾਹੌਰੋਂ ਆਏ।	੧੫	੧੭੦੧
ਸ੍ਰੀ ਅਰਜਨ ਦੇਵ ਲਾਹੌਰ ਗਏ।	੧੬	੧੭੦੬
ਤੀਰਥਾ,ਬਿਸ਼ਨ ਦਾਸ ਆਦਿ ਸਿਖ।	੧੭	੧੭੦੯
ਮਹਾਂ ਨੰਦ ਬਿਧੀ ਚੰਦ ਆਦਿ ਸਿਖ।	੧੮	੧੭੧੩
ਸ੍ਰੀ ਅਰਜਨ ਜੀ ਦੇ ਬਿਨੇ ਪੱਤ੍ਰ।	੧੯	੧੭੧੭
ਸ੍ਰੀ ਅਰਜਨ ਜੀ ਲਾਹੌਰੋਂ ਸੱਦੇ।	੨੦	੧੭੨੨
ਪ੍ਰਿਥੀਏ ਪਾਸੋਂ ਚਿੱਠੀਆਂ ਮਿਲੀਆਂ।	੨੧	੧੭੨੫
ਸ੍ਰੀ ਅਰਜਨ ਦੇਵ ਜੀ ਨੂੰ ਗੁਰਤਾ।	੨੨	੧੭੩੦
ਪ੍ਰਿਥੀਏ ਦਾ ਪਿਤਾ ਨਾਲ ਝਗੜਾ।	੨੩	੧੭੩੬
ਗੁਰ ਰਾਮਦਾਸ ਜੋਤੀ ਜੋਤ ਸਮਾਏ।	੨੪	੧੭੪੦
ਪੱਗਬਨ੍ਹਾਈ।ਪ੍ਰਿਥੀਆ-ਸੁਲ੍ਹੀ।ਮਿਤ੍ਰਤਾ।	੨੫	੧੭੪੪
ਗੁਰੂ ਅਰਜਨ ਦੇਵ ਅੰਮ੍ਰਿਤਸਰ ਆਏ।		
ਭਾਃ ਗੁਰਦਾਸ ਆਗਰਿਓਂ।	੨੬	੧੭੪੯
ਭਾਃ ਗੁਰਦਾਸ ਤੇ ਛੋਲਿਆਂਦੀਰੋਟੀ।	੨੭	੧੭੫੩
ਭਾਃ ਗੁਰਦਾਸ ਦਾ ਸੰਗਤ ਨੂੰਪ੍ਰੇਰਨਾ।	੨੮	੧੭੫੭

੧ ਓ ਸਤਿਗੁਰ ਪ੍ਰਸਾਦਿ ॥

ਅਥ 'ਸ਼੍ਰੀ ਗੁਰ ਪ੍ਰਤਾਪ ਸੂਰਜ' ਗ੍ਰੰਥ*

ਪ੍ਰਥਮ ਰਾਸਿ ਲਿੱਖਯਤੇ।

{ ਅਥ=ਹੁਣ। ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ, ਅਧਯਾਯ ਪਹਿਲੇ ਦਾ ਆਦਿ। ਲਿੱਖਯਤੇ=ਲਿਖਦੇ ਹਾਂ। }

ਅਰਥ—ਹੁਣ (ਅਰਥਾਤ ਸ਼੍ਰੀ ਗੁਰ ਨਾਨਕ ਪ੍ਰਕਾਸ਼ ਤੋਂ ਉਪ੍ਰੰਤ) ਸ਼੍ਰੀ ਗੁਰ ਪ੍ਰਤਾਪ ਸੂਰਜ (ਨਾਮੇ) ਗ੍ਰੰਥ ਲਿਖਦੇ ਹਾਂ (ਤੇ ਉਸ ਦੀ) ਪਹਿਲੀ ਰਾਸਿ (ਤੋਂ ਆਰੰਭ ਕਰਦੇ ਹਾਂ)।

੧ ਅੰਸੂ† [ਮੰਗਲਾ ਚਰਣ]

੧. ਆਪਣੇ ਇਸ਼ਟ ਦੇਵ—ਅਕਾਲ ਪੁਰਖ ਦਾ—ਮੰਗਲ।

ਦੋਹਰਾ ॥ ਤੀਨੋਂਕਾਲ ਸੁ ਅਚਲ ਰਹਿ ਅਲੰਬ ਸਕਲ ਜਗਜਾਲਿ।
ਜਾਲ ਕਾਲ ਲਖਿ ਮੁਚਤਿ ਜਿਸਿ ਕਰਤਾ ਪੁਰਖ ਅਕਾਲ ॥ ੧ ॥

[ਤੀਨੋਂਕਾਲ=ਬੀਤ ਚੁਕਾ, ਬੀਤ ਰਿਹਾ ਤੇ ਆਉਣ ਵਾਲਾ। ਭੂਤ ਭਵਿੱਖਤ, ਵਰਤਮਾਨ ਤਿੰਨੇ ਸਮੇਂ, ਭਾਵ ਸਦਾ, ਹਮੇਸ਼ਾਂ।
ਅਚਲ=ਅ+ਚਲ=ਜੋ ਨਾ ਚਲੇ, ਜੋ ਸਦਾ ਇਕ ਰਸ ਰਹੇ, (ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰ: ਅਧਯਾ: ੧. ਅੰਕ ੩, 'ਨਿਤਨਯੋ' ਪਦ, ਉਸ ਦਾ ਭਾਵ ਤੇ 'ਤੀਨੋਂਕਾਲ ਸੁ ਅਚਲ ਰਹਿ' ਦਾ ਭਾਵ ਇਕੋ ਹੈ।
ਅਲੰਬ=ਆਸ਼੍ਰਾ, ਟੇਕ, [ਸੰਸ:, ਆਲੰਬ]‡।]

---

*ਲਗ ਪਗ ਸਾਰੇ ਲਿਖਤੀ ਨੁਸਖਿਆਂ ਵਿਚ ਇਹੋ ਪਾਠ ਮਿਲਦਾ ਹੈ। 'ਗ੍ਰੰਥ'। ਵਿਸ਼ੇਸ਼—ਕਵੀ ਜੀ ਦੇ ਸ੍ਵੈ ਲੇਖਣੀ ਲਿਖਤ ਪੱਤ੍ਰਿਆਂ ਤੋਂ ਵੀ ਇਸ ਪਦ ਦੇ ਇਹੋ ਪਦਜੋੜ ਸਹੀ ਹੋਏ ਹਨ। ਇਸ ਗ੍ਰੰਥ ਦਾ ਇਹ ਨਾਮ ਤੇ ਇਸ ਦੇ ਭਾਗਾਂ ਦਾ ਰਾਸਾਂ, ਰੁਤਾਂ ਤੇ ਅੰਸ਼ ਆਪ ਨੇ ਕਿਉਂ ਨਾਮ ਦਿੱਤਾ, ਇਸ ਦਾ ਕਾਰਣ ਕਵੀ ਜੀ ਆਪ ਅੱਗੇ ਜਾਕੇ ਰੁਤ ੧ ਅੰਸ਼ ੧ ਦੇ ਅੰਕ ੧੫ ਤੋਂ ੧੮ ਵਿਚ ਦੱਸ ਰਹੇ ਹਨ। †[ਸੰਸ:, ਅੰਸ਼ੁ=ਕਿਰਣ]। ਗ੍ਰੰਥ ਦਾ ਨਾਮ ਸੂਰਜ ਹੈ, ਇਸ ਕਰਕੇ ਕਵਿ ਜੀ ਨੇ ਅਧਯਾਵਾਂ ਦਾ ਨਾਮ ਅੰਸ਼ੁ ਰੱਖਿਆ ਹੈ।

‡ਜਿਸ ਤੋਂ ਕੋਈ ਸ਼ੈ ਟੁਰੇ, ਜੋ ਕਿਸੇ ਸ਼ੈ ਦੇ ਪ੍ਰਕਾਸ਼ ਯਾ ਪ੍ਰਗਟਤਾਈ ਦਾ ਮੂਲ ਹੋਵੇ।

ਜਗਜਾਲਿ=ਜਗਤ ਰੂਪੀ ਫਾਹੀ। ਜਾਲ ਫੈਲਾ ਕੇ ਤਾਣੀਂਦਾ ਹੈ, ਇਸ ਕਰਕੇ ਜਗਜਾਲ ਦੀ ਮੁਰਾਦ ਹੈ:—ਜਗਤ ਦਾ ਫੈਲਾਉ ਯਾ ਪਸਾਰਾ। (ਅ) ਉਹ ਭੁਲੇਖਾ ਜੋ ਪ੍ਰਾਣੀਆਂ ਨੂੰ ਮੋਹ ਵਿਚ ਭੂਮਾ ਰਿਹਾ ਹੈ, ਮਾਯਾ। (ਏ) ਟਿਕਾਵ, ਠਹਿਰਾਵ।

ਜਾਲਕਾਲ=ਕਾਲ ਦੀ ਫਾਹੀ। ਕਿਉਂਕਿ ਜਾਲ ਵਿਚ ਪੰਛੀ ਫਾਹੀ ਦੇ ਹਨ। (ਅ) ਕਾਲ ਦਾ ਜਾਲ, ਕਾਲ ਦਾ ਪਸਾਰਾ। ਇਹ ਜਗਤ ਕਾਲ ਦਾ ਪਸਾਰਾ ਹੈ, ਇਸ ਕਰਕੇ ਜਾਲਕਾਲ। (ਏ) ਕਲਿਜੁਗ ਦੀ ਫਾਹੀ। ਕਾਲ ਦਾ ਅਰਥ ਕਾਲ ਬੀ ਹੈ, ਕਲਜੁਗ ਬੀ ਕਾਲਾ ਹੈ।

ਲਖਿ=ਜਾਣ ਲਿਆਂ।

ਮੁਚਤਿ=ਛੁਟਦੇ ਹਨ। [ਸੰਸ:, ਮੁਚ=ਛੁਟਣਾਂ, ਮੁਚ੍ ਤੋਂ ਮੁੰਚਤਿ]।

ਅਰਥ—ਜੋ ਸਦਾ ਇਕਰਸ ਰਹਿੰਦਾ ਹੈ, (ਪਰ ਸਦਾ ਇਕ ਰਸ ਨਾ ਰਹਿਣ ਵਾਲੇ) ਜਗਤ ਦੇ ਪਸਾਰੇ ਦਾ ਆਸਰਾ ਹੈ, (ਫਿਰ) ਜਿਸਨੂੰ ਜਾਣ ਲਿਆਂ ਕਾਲ ਦੀ ਫਾਹੀ ਛੁਟ ਜਾਂਦੀ ਹੈ, (ਉਸਦਾ ਨਾਮ ਹੈ) 'ਕਰਤਾ ਪੁਰਖ ਅਕਾਲ'।

ਭਾਵ—ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਪਰਮੇਸ਼ਰ ਜੀ ਨੂੰ 'ਕਰਤਾ ਪੁਰਖੁ' ਲਿਖਿਆ ਹੈ ਅਰ ਦਸਮ ਸਤਿਗੁਰਾਂ ਨੇ ਉਸਨੂੰ 'ਅਕਾਲ ਪੁਰਖ' ਆਖਿਆ ਹੈ 'ਸੋ ਕਰਤਾ ਪੁਰਖ ਅਕਾਲ' ਦੋਹਾਂ ਦਾ ਸੰਖੇਪ ਹੈ। ਅਰਥਾਤ ਕਿ ਉਹ ਜੋ ਆਪ ਕਾਲ ਤੋਂ ਰਹਿਤ ਹੈ, ਤੇ ਸਾਰੇ ਜਗਤ ਦਾ ਕਰਤਾ ਹੈ, ਫਿਰ ਸਾਰੇ ਪਸਾਰੇ ਦਾ ਆਸ਼ਰਾ ਹੋਕੇ ਉਸ ਵਿਚ—ਪੁਰਖ—ਵਿਆਪਕ ਹੋ ਰਿਹਾ ਹੈ, ਉਹ ਕਵੀ ਜੀ ਦੇ ਵਾਕ ਵਿਚ ਐਉਂ ਵਰਣਿਤ ਹੈ:—ਉਹ ਤਿੰਨੇ ਕਾਲਾਂ ਵਿਚ ਇਕ ਰਸ ਰਹਿੰਦਾ ਹੈ, ਭਾਵ ਕਾਲ ਉਸ ਉੱਤੇ ਹਾਵੀ ਨਹੀਂ ਹੈ। ਪਰ ਸਾਰੇ ਇੱਸਦੇ ਪਸਾਰੇ ਦਾ ਆਸਰਾ ਉਹੋ ਅਕਾਲ ਹੈ। ਜਗਤ ਕਿਸੇ ਪਲੰਘ ਵਾਙੂ ਕਿਸੇ ਵੱਖਰੀ ਓਟ ਤੇ ਨਹੀਂ ਟਿਕ ਰਿਹਾ, ਸਗੋਂ ਉਹੋ ਮੂਲ ਤੇ ਉਹੋ ਆਸਰਾ ਹੈ, ਆਲੰਬ ਉਹ ਆਸਰਾ ਹੈ ਕਿ 'ਜਿਸਤੋਂ ਕੋਈ ਸ਼ੈ ਦੂਰੇ' ਫਿਰ ਉਸੇ ਦੇ ਆਸ਼੍ਰਿਤ ਉਹ ਰਹੇ। ਫਿਰ ਦੱਸਦੇ ਹਨ ਕਿ ਇਕ ਪਾਸੇ ਤਾਂ ਜਗਤ ਉਸ ਦੇ ਆਸਰੇ ਹੈ, ਦੂਏ ਪਾਸੇ ਜਗਤ ਕਾਲ ਦਾ ਪਸਾਰਾ ਹੈ, ਸੋ ਉਸ ਜਗਤ ਦੀ ਮੋਹ ਮਾਯਾ, ਅਥਵਾ ਕਾਲ ਦਾ ਪਸਾਰਾ ਯਾ ਕਾਲ ਦੀ ਫਾਹੀ ਦੂਰ ਬੀ ਉਸੇ ਦੇ ਜਾਣਨ ਤੋਂ ਹੀ ਹੁੰਦੀ ਹੈ।

ਕਵਿ ਜੀ ਨੇ ਮਾਨੋਂ ਕਰਤਾ ਪੁਰਖ ਅਕਾਲ ਦੀ ਟੀਕਾ ਕੀਤੀ ਹੈ। ਯਥਾ—

ਅਕਾਲ=ਤੀਨੋਂ ਕਾਲ ਸੁ ਅਚਲ ਰਹਿ।

ਕਰਤਾ ਪੁਰਖ—ਅਲੰਭ ਸਕਲ ਜਗਜਾਲਿ। ਅਰਥਾਤ—ਓਹ ਅਕਾਲ ਸਾਰੇ ਜਗਤ ਦਾ ਅਲੰਬ ਹੈ (ਭਾਵ ਆਰੰਭ ਕਰਤਾ ਤੇ ਆਸ਼ਰਾ ਹੈ) ਅਰ ਸਾਰੇ ਜਗਤ ਵਿਖੇ ਜਾਲ= ਫੈਲ ਰਿਹਾ ਹੈ, ਭਾਵ ਵਯਾਪ ਰਹਿਆ ਹੈ, ਯਥਾ:— ਹੁਇ ਫੈਲਿਓ ਅਨੁਰਾਗੁ। [ਦਸਮ ਗ੍ਰੰਥ]

ਇਹ ਕਹਿਕੇ ਅਪਣੇ ਮਨ ਦੀ ਅਕਹਿ ਸੰਛਾਵਨਾ 'ਜਾਲ ਕਾਲ ਲਖਿ ਮੁਚਤਿ ਜਿਸਿ' ਵਿਚ ਦਰਸਾਈ ਹੈ ਕਿ ਜਿਸਦੇ ਗਿਆਨ ਨਾਲ ਸੰਸਾਰ ਤੇ ਕਾਲ ਦੀ ਫਾਹੀ ਤੋਂ

ਮੁਕਤ ਹੋਈਦਾ ਹੈ ਉਸ ਦਾ ਗਿਆਨ ਮੇਰੇ ਅੰਦਰ ਪ੍ਰਕਾਸ਼ ਕਰੇ। ਇਹ ਉਨ੍ਹਾਂ ਦੀ ਸੰਭਾਵਨਾ ਅਗਲੇ ਦੋਹੇ ਵਿਚ ਪ੍ਰਗਟ ਹੁੰਦੀ ਹੈ।

ਦੋਹਰਾ ॥ ਛੋਨੀ, ਸੂਰਜ, ਅਗਨਿ, ਜਮ, ਥਾਪੁ ਤ੍ਰਾਸ ਜਿਸਿ ਪਾਇ।
ਨਿਜਸੁਭਾਵ ਮਹਿੰਥਿਤਿ ਰਹਤਿ,ਅਸ ਬ੍ਰਹਮ ਰਿਦ ਬਿਦਤਾਇ॥੨॥

{ ਛੋਨੀ=ਪ੍ਰਿਥਵੀ, [ਸੰਸਃ, ਕਸ਼ੋਣੀ]। }
{ ਅਸ=ਇਸ ਪ੍ਰਕਾਰ ਦਾ, ਐਸਾ [ਸੰਸਃ, ਏਖ] । }

ਅਰਥ–ਜਿਸ (ਬ੍ਰਹਮ) ਦਾ ਡੋ ਪਾ ਕੇ ਜ਼ਮੀਨ, ਸੂਰਜ, ਅੱਗ, ਯਮ ਤੇ ਪੌਣ ਅਪਨੇ (ਅਪਨੇ) ਸੁਭਾਵ ਵਿਚ ਦ੍ਰਿੜ੍ਹ ਰਹਿੰਦੇ ਹਨ, ਐਸਾ ਬ੍ਰਹਮ (ਮੇਰੇ) ਹਿਰਦੇ ਵਿਚ ਪ੍ਰਗਟ ਹੋਵੇ।

ਭਾਵ–ਪਹਿਲੇ ਦੋਹੇ ਵਿੱਚ ਕਹੇ ਗੁਣਾਂ ਅਥਵਾ ਲੱਛਣਾਂ ਵਾਲਾ ਬ੍ਰਹਮ ਤੇ ਇਸ ਦੋਹੇ ਵਿਚ ਕਹੇ ਗੁਣ ਵਾਲਾ ਬ੍ਰਹਮ, ਐਸੀ ਮੇਹਰ ਹੋਵੇ ਕਿ ਮੇਰੇ ਹਿਰਦੇ ਵਿਚ ਪ੍ਰਕਾਸ਼ ਪਾਵੇ। ਕਵਿ ਜੀ ਦੀ ਸੰਭਾਵਨਾ ਇਸ ਗਲ ਲਈ ਹੈ ਕਿ ਉਸਦੇ ਪ੍ਰਕਾਸ਼ ਪਾਉਣ ਨਾਲ ਮੇਰਾ ਕਾਲ ਜਾਲ ਛੁਟ ਜਾਏਗਾ। ਦੂਸਰੇ ਇਸ ਦੋਹੇ ਵਿਚ ਇਸ਼ਾਰਾ ਹੈ ਕਿ ਮੇਰੀ ਨਿਜ ਸਰੂਪ ਵਿਚ ਇਸਥਿਤੀ ਹੋ ਜਾਏਗੀ, ਕਿਉਂਕਿ ਦੱਸਦੇ ਹਨ ਕਿ ਅੱਗ ਸੂਰਜ ਆਦਿ ਜਿਸਦੇ ਡੋ ਕਰਕੇ ਨਿਜ ਸੁਭਾਵ ਵਿਚ ਦ੍ਰਿੜ੍ਹ ਹਨ ਜੇ ਓਹ ਮੇਰੇ ਅੰਦਰ ਪ੍ਰਕਾਸ਼ ਪਾਵੇ ਤਾਂ ਸੁਤੇ ਹੀ ਨਿਜ ਸੁਭਾਵ ਵਿਚ ਮੈਂ ਦ੍ਰਿੜ੍ਹ ਹੋਵਾਂਗਾ।

ਅੱਗ, ਸੂਰਜ, ਧਰਤੀ ਆਦਿ ਡੋ ਵਿਚ ਟੁਰਦੇ ਹਨ, ਬ੍ਰਹਮ ਦੀ ਇਹ ਕਥਾ ਆਪ ਨੇ ਆਸਾ ਦੀ ਵਾਰ ਵਿਚ ਕਹੀ 'ਡੋ ਵਿਚਿ ਸੂਰਜੁ ਡੋ ਵਿਚਿ ਚੰਦੁ' ਵਾਲੀ ਪਉੜੀ ਦੇ ਆਸ਼ਯ ਤੇ ਕਥਨ ਕੀਤੀ ਜਾਪਦੀ ਹੈ*।

ਦੋਹਰਾ ॥ ਮਰਮ† ਨ ਜਾਨਨੋ ਜਾਇ ਜਿਸਿ ਭਰਮ ਮਿਟੈ ਮਿਲਿ ਜਾਇ।
ਕਰਮ ਧਰਮ ਅਰੁ ਭਗਤਿ ਫਲ ਅਸ ਅਭੇਦ ਕੋ ਪਾਇ॥ ੩ ॥

ਮਰਮ=ਛਿਪੇ ਹੋਏ ਅਰਥ, ਭੇਦ ਯਾ ਭੇਤ, ਭੇਤ ਦੀ ਗੱਲ।
(ਅ) ਤੱਤ੍ਵ ਸਰੂਪ, ਸੱਤ। [ਸੰਸਃ ਮਰਮਨ]
ਭਰਮ=ਹੋਰ ਸ਼ੈ ਵਿਚ ਹੋਰ ਦੀ ਪ੍ਰਤੀਤੀ।

---

*ਇਹ ਖਿਆਲ ਯਜੁਰਵੇਦ ਦੀ ਕਠੋਪਨਿਸ਼ਦ ਦੂਜਾ ਅਧਯਾਯ ਛੇਵੀਂ ਵਲੀ ਦੇ ਤੀਜੇ ਮੰਤ੍ਰ ਵਿਚ ਭੀ ਹੈ। ਯਥਾ–ਭਯਾਦਸ੍ਯਾਗ੍ਨਿਸ੍ਤਪਤਿ ਭਯਾਤ੍ਤਪਤਿ ਸੂਰ੍ਯਃ। ਭਯਾਦਿਂਦ੍ਰਸ਼੍ਚ ਵਾਯੁਸ਼੍ਚ ਮ੍ਰਿਤ੍ਯੁਰ੍ਧਾਵਤਿ ਪੰਚਮਃ। ਇਹ ਮੰਤ੍ਰ ਥੋੜ੍ਹੇ ਪਾਠ ਦੇ ਫਰਕ ਨਾਲ ਹੋਰ ਥਾਂਈ ਭੀ ਆਇਆ ਹੈ। †ਮਰਮ ਅਸਲ ਵਿਚ ਸਰੀਰ ਦੇ ਜੁੱਥੇ ਥਾਉਂ ਨੂੰ ਕਹਿੰਦੇ ਹਨ, ਜਿਥੇ ਚੋਟ ਆਈ ਤੇ ਆਦਮੀ ਮਰ ਜਾਏ।

{ ਕਰਮ ਧਰਮ=ਧਰਮ ਸ੍ਵਰੂਪੀ ਕਰੰਮ, ਜੋ ਕਿਸੇ ਕਾਮਨਾ ਲਈ ਨਹੀਂ ਪਰ ਨਿਰੇ ਧਰਮ ਲਈ ਕੀਤੇ ਜਾਣ, ਨਿਸ਼ਕਾਮ ਕਰਮ।
ਅਭੇਦ=ਅਭੇਦਤਾ। ਭੇਦ ਰਹਿਤ ਮੇਲ। ਆਤਮ ਮੇਲ। (ਅ) ਜਿਸ ਦਾ ਭੇਦ ਨਾ ਪਾ ਸਕੀਏ। ਅਸ=ਐਸੇ। }

ਅਰਥ–ਜਿਸ (ਬ੍ਰਹਮ) ਦਾ ਭੇਤ (ਮਨ ਦੇ ਗਿਆਨ ਨਾਲ) ਜਾਣਿਆਂ ਨਹੀਂ ਜਾ ਸਕਦਾ, (ਪਰੰਤੂ ਜਿਸਦੇ) ਮਿਲਣ ਨਾਲ ਭਰਮ ਮਿਟ ਜਾਂਦਾ ਹੈ। ਕਰਮ ਧਰਮ (ਨਿਸ਼ਕਾਮ ਸ਼ੁਭ ਕਰਮ*) ਅਰ ਭਗਤੀ (ਉਪਾਸਨਾ ਦਾ ਇਹ) ਫਲ ਹੈ ਕਿ ਐਸਾ ਅਭੇਦ (ਆਤਮ ਮੇਲ=ਯਥਾਰਥ ਗ੍ਯਾਨ) ਪ੍ਰਾਪਤ ਹੋਵੇ।

ਭਾਵ–'ਮਰਮ ਨ ਜਾਨਜੋ ਜਾਇ ਜਿਸ' ਦਾ ਭਾਵ ਹੈ ਵਾਹਿਗੁਰੂ ਦਾ ਤੱਤ ਸ੍ਵਰੂਪ ਉਸਦੀ ਅਸਲੀਅਤ ਦਾ ਭੇਤ ਸਾਡੇ ਗਿਆਨ ਦਾ ਵਿਸ਼ਾ ਨਹੀਂ ਹੈ, ਜੈਸੇ ਕਵਿ ਜੀ ਨੇ ਰੁਤ ੫, ਅੰਸੂ ੪੧, ਅੰਕ ੩੭ ਵਿਚ ਕਿਹਾ ਹੈ:– ਤੈਸੇ ਮਨ ਕੋ ਬਿਸ਼ੈ ਨ ਆਤਮ। ਜਾਨਿ ਸਕੈ ਨਹਿ, ਅਹੈ ਅਨਾਤਮ। ਅਰਥਾਤ ਆਤਮਾ ਮਨ ਦਾ ਵਿਸ਼ਾ ਨਹੀਂ ਹੈ, ਮਨ ਉਸਨੂੰ ਜਾਣ ਨਹੀਂ ਸਕਦਾ।

ਫਿਰ ਭਰਮ ਕਿਵੇਂ ਮਿਟੇ? ਕਹਿੰਦੇ ਹਨ:–(ਪਰੰਤ ਮਨ ਤੋਂ ਅਵਿਸ਼ੇ ਬ੍ਰਹਮ) ਮਿਲ ਜਾਏ ਤਾਂ ਭਰਮ ਮਿਟ ਜਾਂਦਾ ਹੈ। ਭਰਮ ਕਹਿੰਦੇ ਹਨ ਹੋਰ ਚੀਜ਼ਾਂ ਵਿਚ ਹੋਰ ਦੀ ਪ੍ਰਤੀਤੀ। ਅਸਲ ਵਸਤੂ ਵਾਹਿਗੁਰੂ ਹੈ, ਉਸਦੇ ਅਗ੍ਯਾਨ ਤੋਂ ਭਰਮ ਪਿਆ ਹੈ ਤੇ ਉਸਦੇ ਮਿਲਾਪ ਤੋਂ ਭਰਮ ਨੇ ਦੂਰ ਹੋਣਾ ਹੈ।

ਐਉਂ ਬੀ ਭਾਵ ਕੱਢਦੇ ਹਨ:–ਭਰਮ ਮਿਟੇ ਮਿਲ ਜਾਇ–ਭਾਵ ਹੈ, ਭਰਮ ਮਿਟੇ ਤਾਂ ਉਹ ਮਿਲ ਜਾਂਦਾ ਹੈ। ਇਸ ਪਰ ਇਹ ਵਿਚਾਰ ਹੈ ਕਿ ਅਨ੍ਹੇਰੇ ਨੂੰ ਚਾਨਣੇ ਨੇ ਦੂਰ ਕਰਨਾ ਹੈ, ਇਸ ਅਸੂਲ ਮੁਜਬ ਭਰਮ ਨੇ ਤਾਂ ਯਥਾਰਥ ਗਿਆਨ ਨਾਲ ਮਿਟਣਾ ਹੈ, ਸੋ ਸਾਮਾਨ ਭਰਮ ਤਾਂ ਉਪਾਸਨਾ ਨਾਲ ਦੂਰ ਹੋਣਾ ਹੈ ਪਰ ਵਿਸ਼ੇਸ਼ ਭਰਮ ਦਰਸ਼ਨ ਦੇਖਕੇ ਮਿਟਣਾ ਹੈ, ਭਾਵ ਪ੍ਰਤੱਖ ਗਿਆਨ ਨਾਲ ਦੂਰ ਹੋਣਾ ਹੈ। ਇਸ ਕਰਕੇ ਉਸਦੇ ਮਿਲਨ (ਸਾਖਜਾਤਕਾਰ) ਤੋਂ ਭਰਮ ਦੂਰ ਹੁੰਦਾ ਹੈ, ਇਹ ਅਰਥ ਕਵਿ ਅਭਿਪ੍ਰਾਯ ਦੇ ਨੇੜੇ ਜਾਪਦਾ ਹੈ।

ਦੋਹਰਾ ॥ ਭਾਨ ਹੋਤਿ ਜਗ ਜਾਸ ਤੇ ਰਜੁ ਭੁਜੰਗ ਸਮਾਨ।
ਮਾਨ ਹਾਨਿ ਕਰਿ ਜਾਨਿ ਤਿਹ ਤਮ ਅਨਾਦਿ ਕਹੁ ਭਾਨੁ ॥ ੪ ॥

{ ਭਾਨਹੋਤਿ=ਪ੍ਰਤੀਤ ਹੁੰਦਾ ਹੈ"। ਜਾਸਤੇ=ਜਿਸਤੋਂ, ਮੁਰਾਦ ਹੈ ਜਿਸ ਬ੍ਰਹਮ ਤੋਂ। (ਅ) ਜਾ + ਸਤੇ=ਜਿਸ (ਬ੍ਰਹਮ) ਦੀ ਸੱਤਤਾ ਤੋਂ।
ਰਜੁ=ਰੱਸੀ। ਭੁਜੰਗ=ਸੱਪ। ਮਾਨ=ਅਹੰਕਾਰ। (ਅ) ਮਨੋਂ।
ਹਾਨ ਕਰਿ=ਦੂਰ ਕਰ। ਤਮ=ਅੰਧੇਰਾ। }

*ਦੇਖੋ ਰੁਤ ੫ ਅੰਸੂ ੪੨ ਅੰਕ ੨੮ ਤੋਂ ੩੭ ਤਕ, ਉਥੇ ਕਵਿ ਜੀ ਨੇ ਆਪ ਵੇਰਵਾ ਦਿੱਤਾ ਹੈ।

ਅਨਾਦਿ*=ਆਦਿ ਰਹਿਤ। ਪੁਰਾਣਾਂ।
ਭਾਨੁ=ਸੂਰਜ। (ਅ) ਭੰਨ, ਦੂਰ ਕਰ।

ਅਰਥ–ਜਿਵੇਂ ਰੱਸੀ ਵਿਚ ਸੱਪ (ਪ੍ਰਤੀਤ ਦੇਂਦਾ ਹੈ, ਤਿਵੇਂ) ਜਿਸ (ਬ੍ਰਹਮ) ਤੋਂ ਜਗਤ ਪ੍ਰਤੀਤ ਦੇ ਰਿਹਾ ਹੈ, ਉਸ (ਬ੍ਰਹਮ) ਨੂੰ ਜਾਣ, (ਜੋ) ਅਹੰਕਾਰ† ਦੂਰ ਕਰਨ ਨਾਲ (ਜਾਣਿਆਂ ਜਾ ਸਕਦਾ ਹੈ, ਤੇ ਜਿਸ ਦਾ ਜਾਣਨਾ=ਗ੍ਯਾਨ) ਅਨਾਦਿ ਅੰਧਕਾਰ (ਅੱਗ੍ਯਾਨ) ਦਾ (ਨਾਸ਼ ਕਰਨੇ ਵਾਲਾ) ਸੂਰਜ ਹੈ‡।

ਭਾਵ–'ਭਾਨ ਹੋਤਿ ਜਗ ਜਾਸਤੇ' ਦਾ ਜੋ ਭਾਵ ਹੈ ਉਹੋ ਗਲ ਪਹਿਲੇ ਦੋਹੇ ਵਿਚ ਕਹੀ ਹੈ 'ਅਲੰਭ ਸਕਲ ਜਗ ਜਾਲ'। ਜਾਲ ਦਾ ਦੂਜਾ ਅਰਥ ਭੁਲੇਖਾ ਹੈ ਅਰ ਤੀਜੇ ਦੋਹੇ ਵਿਚ ਕਿਹਾ ਹੈ 'ਭਰਮ ਮਿਟੈ ਮਿਲ ਜਾਇ'। ਹੁਣ ਇਸ ਦੋਹੇ ਵਿਚ ਭਰਮ ਦਾ ਸ੍ਵਰੂਪ ਕੀ ਹੈ, ਰਜ੍ਜੁ ਵਿਚ ਸਰਪ ਪ੍ਰਤੀਤੀ ਤੇ ਓਹ ਸਰਪ ਰੱਜੁ ਦੇ ਅੱਗ੍ਯਾਨ ਕਰਕੇ ਪ੍ਰਤੀਤ ਹੋਇਆ ਤੇ ਰੱਜੁ ਦੇ ਗ੍ਯਾਨ ਕਰਕੇ ਨਿਵਿਰਤ ਹੋ ਜਾਂਦਾ ਹੈ। ਇਵੇਂ ਹੀ ਜਿਸਦੇ ਨਾ ਜਾਨਣ ਕਰਕੇ ਜਗਤ ਪ੍ਰਤੀਤ ਹੋ ਰਿਹਾ ਹੈ ਉਸੇ ਦੇ ਜਾਣਨੇ ਕਰਕੇ ਜਗਤ ਨਿਵਿਰਤ ਹੋ ਜਾਂਦਾ ਹੈ, ਇਸੇ ਲਈ ਅਗਲੇ ਦੋਹੇ ਵਿਚ 'ਪੰਚ' ਅੰਸ਼ੁ ਰੂਪ ਜਗਤ ਕਹਿਕੇ ਮੰਗਲ ਪੂਰਨ ਕੀਤਾ ਹੈ। ਨਾਲੇ ਅੱਗ੍ਯਾਨ ਤੱਤ ਕਾਰਜ 'ਸ੍ਰਕਾਲੇ ਸੱਤ੍ਯਵਦ ਭਾਤੀ ਪ੍ਰਬੋਧੇ ਅਸਤ੍ਯਵਦ ਭਵੇਤ' ਇਸ ਸ਼ੰਕਰ ਜੀ ਦੇ ਵਚਨ ਤੋਂ ਸਿੱਧ ਹੈ ਕਿ ਬ੍ਰਹਮ ਗ੍ਯਾਨ ਤੋਂ ਪਹਿਲਾਂ ਅੱਗ੍ਯਾਨ ਤੱਤਕਾਰਜ ਸੱਤ੍ਯ ਦੀ ਤਰ੍ਹਾਂ ਪ੍ਰਤੀਤ ਹੁੰਦਾ ਹੈ ਤੇ ਵਾਹਿਗੁਰੂ ਗ੍ਯਾਨ ਤੋਂ ਪਿੱਛੋਂ ਅਸੱਤ੍ਯ ਦੀ ਤਰ੍ਹਾਂ ਪ੍ਰਤੀਤ ਹੁੰਦਾ ਹੈ, ਸੋ ਰੱਸੀ ਵਿਚ ਸੱਪ ਨਹੀਂ ਹੈ ਇਹ ਰੱਸੀ ਦੇ ਗ੍ਯਾਨ ਤੋਂ ਸੱਪ ਨਿਵਿਰਤੀ ਹੈ, ਇਸੇ ਤਰ੍ਹਾਂ ਬ੍ਰਹਮ ਗ੍ਯਾਨ ਤੋਂ ਮਿਥ੍ਯਾ ਜਗਤ ਦੀ ਨਿਵਿਰਤੀ ਹੈ।

ਇਸ ਦੋਹੇ ਦੇ ਅਰਥ ਨੂੰ ਤੂੰ ਹੋਰ ਤਰ੍ਹਾਂ ਨਾਲ ਭੀ ਅਦਾ ਕੀਤਾ ਜਾ ਸਕਦਾ ਹੈ:–

(ੳ) ਜਿਸ (ਬ੍ਰਹਮ) ਨੂੰ (ਨਾ ਜਾਣਨੇ ਕਰਕੇ) ਜਗਤ (ਸੱਤ੍ਯ) ਪ੍ਰਤੀਤ ਹੋ ਰਿਹਾ ਹੈ, ਜਿਵੇਂ (ਰੱਸੀ ਦੇ ਨਾ ਜਾਣਨ ਕਰਕੇ) ਰੱਸੀ ਵਿਚ ਸੱਪ (ਸੱਤ ਪ੍ਰਤੀਤ ਹੁੰਦਾ ਹੈ)

---

*ਵੇਦਾਂਤ ਮਤ ਵਾਲਿਆਂ ਨੇ ਛ ਅਨਾਦੀ ਗਿਣੇ ਹਨ– ੧. ਈਸ਼੍ਵਰ, ੨. ਜੀਵ, ੩. ਅੱਗ੍ਯਾਨ, ੪. ਚੇਤਨ ਤੇ ਅੱਗ੍ਯਾਨ ਦਾ ਸੰਬੰਧ, ੫. ਇਨ੍ਹਾਂ ਦਾ ਭੇਦ, ੬. ਬ੍ਰਹਮ। ਪਹਿਲੇ ਪੰਜ ਸ਼ਾਂਤਿ ਅਨਾਦੀ ਕਹੀਦੇ ਹਨ ਤੇ ਛੇਵਾਂ ਅਨੰਤ ਅਨਾਦੀ। ਦੇਖੋ ਰੁਤ ੫ ਅੰਸੂ ੪੧, ਅੰਕ ੬।

†ਤਨ, ਇੰਦ੍ਰੇ, ਮਨ, ਪ੍ਰਾਣ ਅਨਾਤਮ। ਇਸ ਸੰਘਾਤ ਵਿਖੇ ਬੁਧ ਆਤਮ।
ਏਹ ਇਹੀ ਸਦਾ ਦੁਖ ਕਾਰਣ। ਅਹੰ ਦੇਹ ਲਖਿ ਕਰਹਿ ਉਚਾਰਣ।
[ਰੁਤ ੫ ਅੰਸੂ ੪੧, ਅੰਕ ੧੧

‡ਸਮਾਨ ਚੇਤਨ ਜਗਤ ਪ੍ਰਤੀਤੀ ਦਾ ਕਾਰਨ ਹੈ ਓਹ ਅਨਾਦੀ ਤਮ ਦਾ ਵਿਰੋਧੀ ਨਹੀਂ, ਬ੍ਰਿਤੀ ਅਰੂੜ ਚੇਤਨ ਅਰਥਾਤ ਗ੍ਯਾਨ ਹੀ ਅੱਗ੍ਯਾਨ ਦਾ ਵਿਰੋਧੀ ਤੇ ਨਾਸ਼ਕ ਹੈ। ਕਵੀ ਜੀ ਦਾ ਅਪਣਾ ਕਥਨ ਹੈ 'ਬ੍ਰਹਮ ਗ੍ਯਾਨ ਸੂਰਜ ਕੇ ਸੰਗ। ਤਮ ਅਗ੍ਯਾਨ ਸਕਲ ਦੇ ਭੰਗ
[ਰੁਤ ੫, ਅੰਸੂ ੭੬, ਅੰਕ ੫੧

ਉਸਨੂੰ ਮਾਨ ਹਾਨ ਕਰ ਜਾਣ (ਕਿਉਂਕਿ ਉਸਦਾ ਜਾਣਨਾ) ਅਨਾਦਿ (ਅੱਗਜਾਨ) ਦੇ ਹਨੇਰੇ ਨੂੰ (ਦੂਰ ਕਰਨੇ ਵਾਲਾ) ਸੂਰਜ ਹੈ।

(ਅ) ਜਿਸਦੇ ਗਜਾਨ ਹੋਣ ਨਾਲ ਰੱਸੀ (ਵਿਚ)ਸੱਪ ਵਾਂਙੂ ਜਗਤ (ਮਿਥਜਾ ਭਾਸਦਾ) ਹੈ, ਅਹੰਕਾਰ ਨੂੰ ਦੂਰ ਕਰਕੇ ਉਸਨੂੰ ਜਾਣ, ਸੋ ਅਨਾਦਿ ਹਨੇਰੇ ਨੂੰ (ਦੂਰ ਕਰਨੇ ਵਾਲਾ) ਸੂਰਜ ਹੈ।

(ਏ) ਅਨਾਦਿ ਹਨੇਰੇ ਦੀ ਪ੍ਰਤੀਤੀ ਨੂੰ (ਕਿ) ਜਿਸਦੇ ਕਾਰਣ ਜਗਤ ਦੀ ਮਨੋਤ-ਰੱਸੀ ਵਿਚ ਸਪ ਵਾਂਙੂ-ਭਾਨ ਹੁੰਦੀ ਹੈ, ਉਸਨੂੰ (ਰੱਸੀ ਵਿਚ ਸੱਪ ਨਹੀਂ ਹੈ ਵਾਂਙੂ ਮਿਥਜਾ) ਜਾਣਕੇ (ਭੈਨ ਦੋਹ=) ਦੂਰ ਕਰ।

ਕਵਿ ਜੀ ਇਨ੍ਹਾਂ ਚੌਹਾਂ ਦੋਹਿਆਂ ਵਿਚ ਇਕ ਪਦ ਸੰਗਿਆ ਵਾਚੀ ਵਰਤਦੇ ਹਨ, ਓਹ ਹੈ ਦੂਸਰੇ ਦੋਹੇ ਦਾ ਪਦ--ਬ੍ਰਹਮ--ਇਸ ਪਦ ਹੀ ਵਾਸਤੇ ਚੌਹਾਂ ਦੋਹਿਆਂ ਵਿਚ ੫ ਸਰਬ ਨਾਮ (Pronoun) ਪਦ ਵਰਤਦੇ ਹਨ:--

ਪਹਿਲੇ ਵਿਚ--ਜਿਸਿ
ਦੂਜੇ ਵਿਚ--ਜਿਸਿ
ਤੀਜੇ ਵਿਚ--ਜਿਸਿ
ਚੌਥੇ ਵਿਚ--ਜਾਸ, ਤਿਹ।

ਇਹ ਪੰਜੇ ਸਰਬ ਨਾਮ--ਬ੍ਰਹਮ--ਪਦ ਦੇ, ਜੋ ਸੰਗਜਾ ਪਦ ਹੈ ਵਾਚਕ ਹਨ, ਸੋ ਚੌਥੇ ਦੋਹੇ ਵਿਚ 'ਜਾਸ' ਪਦ ਤੋਂ ਮੁਰਾਦ--ਬ੍ਰਹਮ--ਹੀ ਹੈ। ਹੁਣ ਸ਼ੁੱਧ ਅਰਥ ਇਹ ਹੋਵੇਗਾ ਕਿ ਬ੍ਰਹਮ ਤੋਂ ਜਗਤ ਭਾਨ ਹੋ ਰਿਹਾ ਹੈ, ਜਿਵੇਂ ਰੱਸੀ ਤੋਂ ਸੱਪ ਦਾ ਭਾਨ ਹੁੰਦਾ ਹੈ, ਭਾਵੇਹ ਕਿ ਬ੍ਰਹਮ ਦੀ ਸਤਜਾ ਤੋਂ। ਹੁਣ ਇਸ ਭਾਨ ਦਾ ਕਾਰਣ ਅੱਗਜਾਨ* ਹੈ, ਉਸ ਅਗਜਾਨ ਦਾ ਇਲਾਜ ਗਜਾਨ ਹੈ, ਗਜਾਨ ਦਾ ਪ੍ਰਤਿਬੰਧਕ ਅਹੰ ਹੈ, ਇਸ ਅਹੰ ਨੂੰ ਨਾਸ਼ ਕਰ ਤੂੰ ਗਜਾਨ ਹੋਵੇ, ਗਜਾਨ ਹੋਏ ਤੋਂ ਜਿਵੇਂ ਸੱਪ ਨਹੀਂ ਦਿਸਦਾ ਪਰ ਰੱਸੀ ਦੀਹਦੀ ਹੈ ਤਿਵੇਂ ਅਗਜ ਨਹੀਂ ਪਰ ਇਕ ਬ੍ਰਹਮ ਨਜ਼ਰ ਪਏਗਾ†।

ਉਪਲਲੀ ਵਿਚਾਰ ਮੁਜਬ (ਓ) ਅਰਥ ਨਹੀਂ ਢੁੱਕਦਾ, ਕਿਉਂਕਿ ਜਗਤ ਦੀ ਪ੍ਰਤੀਤੀ ਦਾ ਮੂਲ ਕਾਰਣ ਬ੍ਰਹਮ ਹੈ, ਬ੍ਰਹਮ ਨਾ ਹੋਵੇ ਤਾਂ ਪ੍ਰਤੀਤੀ ਕਿਥੇ ਹੋਵੇ, ਜਿਵੇਂ ਰੱਸੀ ਨਾ ਹੋਵੇ ਤਾਂ ਸੱਪ ਦਾ ਭੁਲੇਖਾ ਕਿਵੇਂ ਪਵੇ। ਦੂਸਰੇ--ਜਾਸ--ਪਦ ਦਾ ਸੰਗਜਾ ਵਾਚੀ ਅਰਥ ਹੈ--'ਬ੍ਰਹਮ', ਨਾ ਕਿ ਨਾ ਜਾਣਨਾ, ਅੱਗਜਾਨ।

---

*ਇਸਦੀ ਪੁਸ਼ਟੀ ਲਈ ਕਵੀ ਜੀ ਦਾ ਆਪਣਾ ਕਥਨ ਐਹੋ ਹੈ:--
ਹੈ ਅਗਜਾਨ ਕਰ ਕਲਪਤ ਸਭ ਜਗ। ਅਧਿਸ਼ਟਾਨ ਆਤਮ ਇਕ ਸਚ।
ਨਹੀ ਜੇਵਰੀ ਜਾਨਹਿ ਜੌ ਲਗ। ਤੌ ਲਗ ਕਲਪ ਕਲਪ ਦੁਖ ਪਾਹਿ ॥
[ਰੁਤ ੫ ਅੰਸੂ ੩੩ ਅੰਸ ੧੭

†ਬ੍ਰਹਮ ਸੱਚਿਦਾਨੰਦ ਗਜਾਨ ਤੇ ਸਭ ਕੋ ਜਥ ਅਗਜਾਨ ਚੁਟਿ ਜਾਏ।
ਸੀਪ ਰਜੂ ਕੋ ਗਜਾਨ ਹੋਇ ਸਭਿ ਰੂਪਾ ਸਰਪ ਨਹੀਂ ਜਿਸ ਭਾਏ।
[ਰੁਤ ੫ ਅੰਸ ੩੩ ਅੰਸ ੧੮

ਫਿਰ ਅਰਥ (ਅ) ਬੀ ਨਹੀਂ ਢੁਕਦਾ। ਕਿਉਂ ਜੋ ਸਰਬ ਨਾਮ ਪਦ 'ਜਾਸ' ਦ ਸਿਗਜਾਵਾਚੀ ਪਦ 'ਬ੍ਰਹਮ' ਹੈ, 'ਗਜਾਨ' ਨਹੀਂ ਹੈ।

ਅਰਥ (ਏ) ਬੀ ਨਹੀਂ ਢੁਕਦਾ-ਕਿਉਂਕਿ ਮੰਗਲ ਤਾਂ 'ਬ੍ਰਹਮ' ਦਾ ਹੋ ਰਿਹਾ ਹੈ, ਪ੍ਰਧਾਨ ਗੱਲ ਇਸ ਅਰਥ ਵਿਚ ਆ ਗਿਆ 'ਅੱਗਜਾਨ ਨੂੰ ਦੂਰ ਕਰਨ ਦਾ ਉਪਦੇਸ਼'।

ਦੋਹਰਾ ॥ **ਸਤਿ ਚੇਤਨ ਆਨੰਦ ਯੁਤ ਨਾਮ ਰੂਪ ਜਗ ਪੰਚ।**
ਸੰਤ ਦੁਹਨਿ ਉਰ ਪਰਹਰੈਂ ਤਿਨ ਤੀਨਹੁ ਕੋ ਸੰਚ ॥ ੫ ॥

ਸਤਿ ਚੇਤਨ ਆਨੰਦ ਯੁਤ=ਸਤਿ, ਚਿਤ, ਆਨੰਦ ਸਮੇਤ। ਯੁਤ=ਯੁਕ੍ਤ= ਜੁੜਿਆ, ਜੋ ਅਲੱਗ ਨਾ ਹੋ ਸਕੇ। ਭਾਵ ਸਤ ਚਿਤ ਆਨੰਦ ਜੋ ਤ੍ਰੈਏ ਆਪੋ ਵਿਚ ਅਲੱਗ ਨਾ ਹੋ ਸੱਕਣ। ਮੁਰਾਦ ਹੈ ਸਚਿਦਾਨੰਦ ਤੋਂ ਜੋ ਸਤਿ=ਹੈ, ਐਸਾ ਹੈ ਕਿ ਤ੍ਰੈ ਕਾਲ ਅਬਾਧ ਹੈ, ਸਦਾ ਤੋਂ ਹੈ, ਸਦਾ ਹੋਊ, ਇਕ ਥਾਂ ਹੈ, ਸਾਰੇ ਹੈ, ਜਿਸਨੂੰ 'ਹੈ' ਮਾਤ੍ਰ ਕਹਿ ਸਕਦੇ ਹਾਂ,ਕਿਉਂਕਿ ਉਹ ਮਾਯਾ ਤੋਂ, ਪ੍ਰਕ੍ਰਿਤੀ ਤੋਂ ਪਰੇ ਹੈ। ਦੇਸ਼, ਕਾਲ, ਪ੍ਰਕ੍ਰਿਤੀ, ਕਾਰਣ ਆਦਿ ਉਸ ਉਤੇ ਹਾਵੀ ਨਹੀਂ ਹਨ, ਫਿਰ ਓਹ 'ਨਹੀਂ' ਨਹੀਂ, ਪਰ 'ਹੈ' ਹੈ।

ਚਿਤ-ਉਹ 'ਹੈ' ਪਰ ਚੇਤਨ ਹੈ। ਜੇ ਚੇਤਨ ਨਹੀਂ ਤਾਂ ਉਹ 'ਹੈ' ਜੋ ਹੈ ਤਾਂ ਪ੍ਰਕ੍ਰਿਤੀ ਯਾ ਇਸ ਵਰਗੀ ਕੋਈ ਜੜ੍ਹ ਸ਼ੈ ਹੈ, ਪਰ ਇਹ 'ਹੈ' 'ਚੇਤਨ' ਹੈ।

ਆਨੰਦ-ਫਿਰ ਇਹ 'ਹੈ', ਜੋ ਚੇਤਨ ਹੈ, ਅਪਣੇ ਆਪ ਵਿਚ ਅਪਣੇ ਆਪ ਤੋਂ ਦੂਈ ਦੀ ਕਿਸੇ ਲੋੜ ਸਹਾਇਤਾ ਤੋਂ ਬਿਨਾਂ 'ਅਨੰਦ' ਹੈ। ਇਹ ਤ੍ਰੈ ਸਿਫਤਾਂ ਯਾ ਸਰੂਪ ਲੱਛਣ ਬ੍ਰਹਮ ਦੇ ਕਰਦੇ ਹਨ ਜੋ ਅਵਿਨਾਸ਼ ਹਨ। ਇਨਾਂ ਤ੍ਰੈਆਂ ਨੂੰ ਹੀ ਕਦੇ ਅਸਤੀ, ਭਾਂਤੀ, ਪ੍ਰੀਯ ਆਖਦੇ ਹਨ। ਹੁਣ ਦੋ ਸਿਫਤਾਂ ਯਾ ਲੱਛਣ ਐਸੇ ਹਨ ਕਿ ਉਨ੍ਹਾਂ ਦੇ ਹੋਠ ਗਿਣੇ ਜਾਣ ਵਾਲੇ ਵਜੂਦ ਅੱਤ, ਨਾਸ਼ਮਾਨ ਯਾ ਬਦਲਣ ਵਾਲੇ ਹਨ, ਦੇਸ਼ ਵਿਚ ਹਨ, ਕਾਲ ਓਹਨਾਂ ਤੇ ਹਾਵੀ ਹੈ, ਨਮਿੱਤ ਨਾਲ ਬਣਦੇ ਹਨ, ਅਰ ਸਥੂਲ ਸੂਖਮ ਕਿਸੇ ਪ੍ਰਕ੍ਰਿਤੀ ਯਾ ਉਪਾਧੀ ਦੇ ਆਸਰੇ ਤੇ ਹਨ। ਓਹ 'ਨਾਮ' ਤੇ 'ਰੂਪ' ਹਨ। ਜੋ ਸ਼ੈ 'ਨਾਮ' ਤੇ 'ਰੂਪ' ਰੱਖਦੀ ਹੈ ਉਹ ਨਾਸ਼ਮਾਨ ਹੈ। ਇਸ ਤੋਂ ਚਿਤ ਬ੍ਰਿਤੀ ਨੂੰ ਉਠਾਣਾ ਤਰੀਕਾ ਹੈ ਨਾਸ਼ ਰਹਿਤ ਵਲ ਚਿਤ ਬ੍ਰਿਤੀ ਨੂੰ ਜੋੜਨ ਦਾ। (ਅ) ਯੁਤ-ਪਦ ਐਉਂ ਬੀ ਸੁਹਣਾ ਲੱਗਦਾ ਹੈ, ਸਤ ਚੇਤਨ ਆਨੰਦ ਨਾਮ ਰੂਪ ਸਮੇਤ।

ਅਰਥ-ਜਗਤ (ਵਿਚ) ਪੰਜ (ਸਿਫਤਾਂ ਹਨ):-ਸੱਤ ਚੇਤਨ ਆਨੰਦ ਸਮੇਤ

ਨਾਮ ਰੂਪ (ਦੇ), ਸੰਤ ਦੁਹਾਂ (ਨਾਮ ਤੇ ਰੂਪ) ਦਾ ਦਿਲੋਂ ਤਿਆਗ ਕਰਦੇ ਹਨ ਤੇ ਉਨ੍ਹਾਂ (ਸਤ, ਚੇਤਨ ਆਨੰਦ) ਤਿੰਨਾਂ ਦਾ ਸੰਚਨ ਕਰਦੇ ਹਨ।

ਪਿਛਲੇ ਪੰਜਾਂ ਦੋਹਿਆਂ ਦਾ ਮਿਲਵਾਂ ਭਾਵ–

ਪੰਜੇ ਦੋਹੇ ਕਵਿ ਜੀ ਦੇ ਵੇਦਾਂਤ ਦੀ ਫਿਲਾਸਫੀ ਨਾਲ ਮੰਝੇ ਦਿਮਾਗ ਤੋਂ ਉਸ ਫਿਲਸਫੇ ਮੂਜਬ ਨਿਕਲੇ ਹਨ, ਇਨ੍ਹਾਂ ਦਾ ਇਹ ਭਾਵ ਅਨੇਕ ਥਾਈਂ ਇਨ੍ਹਾਂ ਦੇ ਇਸ ਗ੍ਰੰਥ ਵਿਚ ਆਯਾ ਹੈ, ਪਰ ਵਿਸਤਾਰ ਪੂਰਬਕ ਜ਼ਿਕਰ ਪੰਜਵੀਂ ਰੁਤ ਦੇ ੪੦, ੪੧, ੪੨, ੪੬ ਆਦਿ ਅੰਸੂਆਂ ਵਿਚ ਹੈ।

ਪੰਜਾਂ ਦੋਹਿਆਂ ਦਾ ਮਿਲਵਾਂ ਭਾਵ ਇਸ ਪ੍ਰਕਾਰ ਹੈ:–ਪਹਿਲੇ ਵਿਚ ਬ੍ਰਹਮ ਦਾ ਸਰੂਪ ਵਰਣਨ ਕੀਤਾ ਹੈ, ਉਸਦਾ ਨਾਮ ਦਸਿਆ ਹੈ 'ਕਰਤਾ ਪੁਰਖ ਅਕਾਲ' ਜੋ ਵੇਦਾਂਤ ਦਾ ਨਹੀਂ, ਪਰ ਗੁਰਬਾਣੀ ਦਾ ਦਿੱਤਾ ਨਾਮ ਹੈ। ਉਸਦੇ ਸਰੂਪ ਜਾਣਨੇ ਦਾ ਫਲ 'ਮੁਕਤੀ' ਦੱਸਿਆ ਹੈ।

ਦੂਸਰੇ ਵਿਚ ਉਸ ਕਰਤਾ ਪੁਰਖ ਦੀ ਕਾਦਿਰਤਾ ਦਰਸਾਈ ਹੈ ਕਿ ਉਸਦੇ ਭਯ ਵਿਚ ਸਾਰੀ ਸ੍ਰਿਸ਼ਟੀ ਹੈ, ਉਸਦੇ ਬੱਧੇ ਨਿਯਮਾਂ ਵਿਚ ਟੁਰ ਰਹੀ ਹੈ, ਸੋ ਉਹ ਕਾਦਰ ਭੀ ਹੈ। ਯਥਾ–'ਤੂੰ ਕਾਦਿਰੁ ਕਰਤਾ'।

ਤੀਜੇ ਵਿਚ ਉਸਦੇ ਮਿਲਾਪ ਦਾ ਵਰਣਨ ਕਰਦੇ ਹਨ ਕਿ ਐਸਾ ਵਜੂਦ ਜੋ ਤਿੰਨੇ ਕਾਲ ਇਕ ਰਸ ਹੈ, ਸਾਰੇ ਪਸਾਰੇ ਦਾ ਮੂਲ ਤੇ ਆਸ਼ਰਾ ਹੈ, ਕਰਤਾ ਪੁਰਖ ਹੈ, ਅਕਾਲ ਹੈ, ਕਾਦਰ ਹੈ, ਉਸਨੂੰ ਜਾਣਨਾ ਮਨ ਆਦਿ ਨਾਲ ਹੋ ਨਹੀਂ ਸਕਦਾ, ਕਿਉਂਕਿ ਉਹ ਅਗੋਚਰ ਹੈ। ਪਰ ਨਿਸ਼ਕਾਮ ਸ਼ੁਭ ਕਰਮਾਂ ਤੇ ਭਗਤੀ ਨਾਲ ਮਿਲ ਪੈਂਦਾ ਹੈ ਤੇ ਉਸਦਾ ਮਿਲਨਾ ਹੀ ਸਾਰੇ ਅੱਗਜਾਨ ਦੇ ਦੂਰ ਕਰਨ ਹਾਰਾ ਹੈ।

ਚੌਥੇ ਵਿਚ ਉਸ ਭਰਮ ਦਾ ਸਰੂਪ ਦੱਸਦੇ ਹਨ, ਜੋ ਉਸਦੇ ਮਿਲਿਆਂ ਦੂਰ ਹੋਣਾ ਹੈ। ਜਿਵੇਂ ਰੱਸੀ ਵਿਚ ਸੱਪ ਦਾ ਭਰਮ ਹੁੰਦਾ ਹੈ, ਤਿਵੇਂ ਉਸ ਬ੍ਰਹਮ ਵਿਚ ਜਗਤ ਦਾ ਭ੍ਰਮ ਹੁੰਦਾ ਹੈ। ਇਸ ਭ੍ਰਮ ਦੀ ਨਵਿਰਤੀ ਅਨਾਦਿ ਅੱਗਜਾਨ ਨੂੰ ਦੂਰ ਕਰਨ ਤੇ ਹੋ ਸਕਦੀ ਹੈ ਤੇ ਉਹ ਦੂਰ ਹੁੰਦਾ ਹੈ ਅਹੰ ਭਾਵ ਨੂੰ ਦੂਰ ਕੀਤੀਆਂ, ਸਾਖਜਾਤਕਾਰ ਹੋਣ ਤੇ।

ਪੰਜਵੇਂ ਵਿਚ ਉਸ ਬ੍ਰਹਮ ਦਾ ਨਿਜ ਰੂਪ ਤੇ ਉਸ ਵਿਚ ਪ੍ਰਤੀਤਮਾਨ ਜਗਤ ਦਾ ਰੂਪ ਵੇਦਾਂਤ ਫਿਲਾਸਫੀ ਦੇ ਲਫਜ਼ਾਂ ਵਿਚ ਦੱਸਦੇ ਹਨ।

ਬ੍ਰਹਮ ਦਾ ਰੂਪ ਹੈ ਸਤਚਿਤ ਆਨੰਦ ਤੇ ਜਗਤ ਦਾ ਰੂਪ ਹੈ ਨਾਮ, ਰੂਪ।

ਅਖੀਰ ਵਿਚ ਸੰਤ ਦਾ ਰੂਪ ਦੱਸਦੇ ਹਨ ਕਿ ਜਿਨ੍ਹਾਂ ਨੇ ਸਤਚਿਤ ਆਨੰਦ ਨੂੰ ਨਿਸ਼ਕਾਮ ਕਰਮਾਂ, ਭਗਤੀ ਤੇ ਗਜਾਨ ਦ੍ਵਾਰਾ ਜਾਣਿਆਂ ਹੈ ਤੇ ਨਾਮ ਰੂਪ ਨੂੰ ਤਜਾਗਿਆ ਹੈ ਓਹ ਸੰਤ ਹਨ।

ਇਹ ਸਾਰਾ ਆਪ ਨੇ ਵੇਦਾਂਤ ਦੇ ਲਫਜ਼ਾਂ ਵਿਚ ਵੇਦਾਂਤ ਦੇ ਨਿਰੂਪਣ ਕੀਤੇ ਬ੍ਰਹਮ ਦਾ ਮੰਗਲ ਕੀਤਾ ਹੈ ਤੇ ਉਸਨੂੰ ਗੁਰਬਾਣੀ ਦੇ 'ਕਰਤਾ ਪੁਰਖੁ ਅਕਾਲ' ਤੇ 'ਕਾਦਿਰੁ' ਨਾਲ ਤਦਰੂਪ ਵਰਣਨ ਕੀਤਾ ਹੈ।

੨. 'ਕਵਿ-ਸੰਕੇਤ ਮਿਰਯਾਦਾ' ਦਾ ਮੰਗਲ।

ਚੌਪਈ—

ਬੰਦਨ ਬਿੰਦੁ ਬਦਨ ਬਰ ਚੰਦਨ। ਚੰਦ ਨ ਸਮ ਅਰਬਿੰਦ ਮਨਿੰਦ ਨ॥
ਨਿੰਦ ਨ ਜਿਹ ਸੁਰਕਰਿ ਅਭਿਨੰਦਨ। ਨੰਦਨ ਜਗ ਬਾਨੀ ਪਦ ਬੰਦਨ*।੧।

ਬੰਦਨ=ਮੂੰਹ, ਚਿਹਰਾ, ਮੱਥਾ। [ਸੰਸ:, ਵਦਨ] (ਅ) ਸਿੰਦੂਰ ਯਾ ਸੰਧੂਰ (ਅਸਲ ਵਿਚ ਪਦ ਹੈ, ਸਿੰਦੂਰ ਬੰਦਨ=ਇਹ ਇਕ ਵਿਵਾਹ ਸਮੇਂ ਦੀ ਰੀਤੀ ਹੈ ਜਦ ਕਿ ਵਰ ਕੰਨਯਾ ਦੀ ਮਾਂਗ ਤੇ ਸੰਧੂਰ ਪਾਉਂਦਾ ਹੈ)।

ਬਿੰਦੁ=ਗੋਲ ਤਿਲਕ। ਬਿੰਦੀ। [ਬਿਦੁ] ਬਦਨ=ਮੂੰਹ।

ਚੰਦਨ=ਸੰਦਲ। ਚੰਦ ਨ ਸਮ=ਚੰਦ+ਨ+ਸਮ=ਚੰਦ ਨਹੀਂ ਬਰਾਬਰ।

ਮਨਿੰਦ ਨ=ਮਾਨਿੰਦ+ਨ=ਨਹੀਂ ਹੈ ਵਰਗਾ (ਕਮਲ ਜਿਸ ਦੇ)।
[ਫ਼ਾਰਸੀ, ਮਾਨਿੰਦ]

ਨਿੰਦਨ=ਨਿੰਦ ਨ=ਜੋ ਨਾਂ ਹੋਵੇ ਨਿੰਦਾ, ਸੋ ਕੀਹ ਹੈ:—ਉਸਤਤੀ।
(ਅ) ਨਿੰਦਨ=ਨਿੰਦਦੇ ਹਨ। ਭਾਵ, ਅਕਾਸ਼ਾਂ ਵਿਚ ਦੇਵਤੇ ਜਦ ਇਸ ਤਿਲਕ ਨੂੰ ਦੇਖਦੇ ਹਨ ਤਾਂ ਇਸ ਦੇ ਮੁਕਾਬਲੇ ਤੇ ਚੰਦ ਤੇ ਕਵਲ ਨੂੰ ਨਜ਼ੂਨ ਦੱਸਦੇ ਹਨ, ਇਹ ਨਿੰਦਾ ਦਾ ਭਾਵ ਹੈ। (ਏ) ਨਿੰਦਾ ਕੋਈ ਨਹੀਂ ਕਰਦਾ। ਤੁਕ ਦਾ ਅਰਥ:—ਦੇਵਤਿਆਂ ਕਰਕੇ ਉਹ ਨਮਸਕਾਰਿਤ ਹੁੰਦੀ ਹੈ ਤੇ ਨਿੰਦਾ ਉਸ ਦੀ ਕੋਈ ਨਹੀਂ ਕਰਦਾ।

ਅਭਿਨੰਦਨ=ਮੱਥਾ ਟੇਕਦੇ ਹਨ। (ਅ) ਸੁਰ ਕਰ ਅਭਿਨੰਦਨ= ਦੇਵਤਿਆਂ ਕਰਕੇ ਨਮਸਕਾਰ ਕੀਤਾ ਜਾਵੇ ਜੋ=ਇੰਦ੍ਰ।
ਤੁਕ ਦਾ ਅਰਥ:—ਇੰਦ੍ਰ ਜਿਸ ਦੀ ਉਸਤਤੀ ਕਰਦਾ ਹੈ।
(ਏ) ਸਲਾਹੁੰਦੇ ਹਨ, ਖੁਸ਼ ਹੁੰਦੇ ਹਨ। ਮੱਥਾ ਟੇਕਦੇ ਹਨ।

*ਕਵਿ ਜੀ ਮੰਗਲਾਂ ਵਿਚ ਬਹੁਤ ਵਾਰ ਅਪਣੇ ਛੰਦਾਂ ਦੀ ਚਾਲ ਸਿੰਘਾਵਿਲੋਕਨ ਦੀ ਰੱਖ ਰਹੇ ਹਨ। ਸਿੰਘਾਵਿਲੋਕਨ ਦੇ ਅਰਥ ਹਨ—ਸ਼ੇਰ ਵਾਂਙ ਪਿੱਛੇ ਤਕਦਿਆਂ ਅਗੇ ਵਧੀ ਜਾਣਾ। ਇਹ ਇਕ ਛੰਦ ਰਚਨਾਂ ਵਿਚ ਜੁਗਤ ਹੈ ਕਿ ਹਰ ਤੁਕ ਦਾ ਅਖੀਰਲਾ ਸ਼ਬਦ ਯਾ ਉਸਦਾ ਅੰਤਲਾ ਹਿੱਸਾ ਅਗਲੀ ਤੁਕ ਦਾ ਪਹਿਲਾ ਸ਼ਬਦ ਹੋਵੇ। ਜੀਕੂੰ ਇਸ ਚੌਪਈ ਵਿਚ ਪਹਿਲੀ ਤੁਕ ਦਾ ਅੰਤਲਾ ਪਦ ਹੈ—ਚੰਦਨ—ਇਹੋ ਦੂਸਰੀ ਤੁਕ ਦਾ ਮੁੱਢ ਬਣਿਆਂ। ਦੂਸਰੀ ਦਾ ਅੰਤ ਹੈ ਮਨਿੰਦਨ; ਇਸਦਾ ਹਿੱਸਾ—ਨਿੰਦਨ—ਤੀਸਰੀ ਦਾ ਮੁੱਢ ਬਣਿਆਂ। ਤੀਸਰੀ ਦਾ ਅੰਤ ਹੈ ਅਭਿਨੰਦਨ ਇਸਦਾ ਹਿੱਸਾ ਨੰਦਨ—ਚੌਥੀ ਦਾ ਮੁੱਢ ਬਣਿਆਂ, ਤੇ ਚੌਥੀ ਦਾ ਅੰਤ ਹੈ—ਬੰਦਨ—ਜੋ ਪਹਿਲੀ ਦੇ ਮੁੱਢ—ਬੰਦਨ—ਨਾਲ ਜਾ ਮਿਲਿਆ।

ਪਾਠ–ਕਰਿ ਅਭਿਨੰਦਨ–ਹੈ, ਇਸ ਕਰਕੇ–'ਮੱਥਾ ਟੇਕਦੇ ਹਨ' ।
ਵਧੇਰੇ ਠੀਕ ਅਰਥ ਲਗਦਾ ਹੈ।

ਅਰਥ–(ਜਿਸਦੇ) ਸੋਸ਼ਟ ਮੂੰਹ ਉਤੇ ਚੰਦਨ ਤੇ ਸੰਧੂਰ ਦੀ ਬਿੰਦੀ ਹੈ, ਚੰਦ੍ਰਮਾਂ (ਜਿਸ ਬਿੰਦੀ) ਦੀ ਬਰੱਬਰੀ ਨਹੀਂ (ਕਰ ਸਕਦਾ), ਨਾ ਕਵਲ (ਉਸਦੇ ਮੁਖੜੇ) ਵਰਗਾ ਹੈ, ਦੇਵਤੇ ਜਿਸ ਦੀ ਉਸਤਤੀ (ਕਰਦੇ ਹੋਏ ਉਸ ਨੂੰ) ਨਮਸਕਾਰ ਕਰਦੇ ਹਨ, (ਜੋ) ਜਗਤ ਨੂੰ ਪ੍ਰਸੰਨ ਕਰਨੇ ਵਾਲੀ (ਹੈ, ਐਸੀ) ਬਾਣੀ ਦੇ ਚਰਨਾਂ ਪਰ (ਮੇਰੀ) ਨਮਸਕਾਰ ਹੋਵੇ।

ਭਾਵ–ਉਹ ਬਾਕ ਬਾਣੀ ਜਿਸਦੇ ਮੱਥੇ ਉਤੇ ਚੰਦਨ ਸੰਧੂਰ ਦਾ ਤਿਲਕ ਹੈ, ਉਸ ਤਿਲਕ ਦੀ ਬਰੱਬਰੀ ਚੰਦ ਨਹੀਂ ਕਰ ਸਕਦਾ ਹੈ। ਤਿਲਕ ਕਵਿ ਨੇ 'ਬਿੰਦ' ਕਿਹਾ ਹੈ ਜੋ ਗੋਲ ਹੁੰਦਾ ਹੈ, ਤਸ਼ਬੀਹ ਦਿੱਤੀ ਹੈ ਚੰਦ੍ਰਮਾਂ ਨਾਲ। ਕੰਵਲ ਦੀ ਉਪਮਾ ਮੂੰਹ ਨੂੰ ਦੇਈਦੀ ਹੈ, ਸੋ ਕੰਵਲ ਨੂੰ ਮੂੰਹ ਤੋਂ ਨੀਵਾਂ ਕਿਹਾ ਹੈ। ਤੇ ਚੰਦ ਨੂੰ ਏਥੇ ਚੰਦਨ ਦੀ ਉਪਮਾ ਦੇਣ ਵਿਚ ਕਵਿ ਜੀ ਨੇ ਨੀਵਾਂ ਕਿਹਾ ਹੈ। ਜੇ ਚੰਦ ਤੇ ਕਵਲ ਨੂੰ ਚੰਦਨ ਤੇ ਸੰਧੂਰ ਨਾਲ ਮਕਾਬਲਾ ਕਰੀਏ ਤਾਂ ਫ਼ਬਦਾ ਨਹੀਂ, ਕਿਉਂਕਿ ਕੰਵਲ ਦੀ ਉਪਮਾਂ ਬਿੰਦੀ ਨਾਲ ਕਦੇ ਕਿਸੇ ਨਹੀਂ ਦਿੱਤੀ ਤੇ ਸੰਧੂਰ ਲਈ ਪਦ ਕੋਕਨਦ ਚਾਹੀਦਾ ਸੀ, ਅਰਬਿੰਦ ਠੀਕ ਨਹੀਂ ਬੈਠਦਾ। ਫਿਰ ਜ਼ਿਮੀਨ ਪਰ ਬਾਕਬਾਨੀ ਦਾ ਕੀਹ ਕੰਮ ਹੈ ਕਿ ਬਾਣੀ ਪੜ੍ਹਕੇ ਜਗਤ ਨੂੰ ਖੁਸ਼ੀ ਹੁੰਦੀ ਹੈ, ਸਾਹਿੱਤਜ ਰਚਨਾਂ ਜਗਤ ਨੂੰ ਸਿੱਖਿਆ ਸੁਖ ਤੇ ਅਹਿਲਾਦ ਦੇਣ ਵਾਸਤੇ ਲਿਖੀ ਜਾਂਦੀ ਹੈ, ਸੋ ਐਸੀ ਬਾਣੀ ਨੂੰ ਮੇਰੀ ਨਮਸਕਾਰ ਹੈ।

ਹੋਰ ਅਰਥ–ਪਹਿਲੀ ਤੁਕ ਦਾ ਇਕ ਅਰਥ ਐਉਂ ਬੀ ਹੈ:–ਜਿਸਦਾ ਬਦਨ (ਸਰੀਰ) ਚੰਦਨ ਵਰਗਾ ਸੋਸ਼ਟ ਹੈ ਅਰ ਜਿਸਦੇ ਬੰਦਨ (ਚੇਹਰੇ) ਪਰ ਬਿੰਦੀ ਹੈ।

ਦੂਸਰੀ ਤੁਕ ਦਾ ਅਰਥ ਐਉਂ ਬੀ ਲਾਉਂਦੇ ਹਨ:–ਕਿ ਉਸਦੇ ਪੈਰਾਂ ਦੀ ਬਰੱਬਰੀ ਚੰਦ ਤੇ ਕਵਲ ਨਹੀਂ ਕਰ ਸਕਦੇ, ਪਰ ਪੈਰ ਪਦ ਵਿਚ ਹੈ ਨਹੀਂ ਉਤੋਂ ਲਾਉਣਾ ਪੈਂਦਾ ਹੈ, ਤੇ ਚੰਦ੍ਰਮਾਂ ਪੈਰਾਂ ਦੀ ਉਪਮਾਂ ਵਾਸ਼ਤੇ ਠੀਕ ਨਹੀਂ।

ਤੀਸਰੀ ਤੁਕ ਦਾ–ਦੇਵਤੇ ਉਸਨੂੰ ਮੱਥਾ ਟੇਕਦੇ ਹਨ ਤੇ (ਨਿੰਦ+ਨ) ਨਿੰਦਾ ਉਸਦੀ ਕੋਈ ਨਹੀਂ ਕਰਦਾ। ਅਥਵਾ, ਇੰਦ੍ਰ ਜਿਸਦੀ ਉਸਤਤਿ ਕਰਦਾ ਹੈ।

ਚੌਥੀ ਤੁਕ–ਨੰਦਨ ਸਰ=ਜਗਤ ਹੈ ਪੁੱਤ੍ਰ ਉਸਦਾ। ਪਰ ਅਭਿਨੰਦਨ ਵਿਚ ਜੋ ਅਹਿਲਾਦ ਦਾ ਭਾਵ ਹੈ, ਉਸਦੇ ਕਟਾਖਜ ਉਤੇ ਕਵਿ ਜੀ ਨੰਦਨ ਪਦ ਅਹਿਲਾਦ–ਦਾਤੀ ਦੇ ਭਾਵ ਲਈ ਵਰਤਦੇ ਜਾਪਦੇ ਹਨ।

ਸ੍ਰੈਯਾ–

ਤਰਨੀ ਬਿਘਨਾ ਸਲਿਤਾਪਤਿ ਕੀ, ਪਤਿ ਕੀ ਅਤਿ ਰੱਖਨਕ ਸ਼੍ਰੀ ਬਰਨੀ।
ਬਰਨੀ ਸੁਖਦਾ ਸ਼ਰਨਾਗਤਿ ਕੀ, ਗਤਿ ਕੀ ਸਮਤਾ ਗਜ ਕੀ ਕਰਨੀ।
ਕਰ ਨੀਰਜ, ਓਟ ਸੁਧਾਰਤਿ ਕੀ, ਰਤਿਕੀ ਪ੍ਰਭੁਤਾ ਸਗਰੀ ਹਰਨੀ।

ਹਰਨੀ ਸਮ ਆਂਖ ਸੁ ਸ਼੍ਰੀ ਮਤਿ ਕੀ,ਮਤਿ ਕੀ ਕਰਤਾ, ਤਨਵੈ ਤਰਨੀ ॥੭॥

ਤਰਨੀ=ਬੇੜੀ [ਸੰਸ:, ਤਰਣੀ] ਸਲਿਤਾਪਤਿ=ਸਮੁੰਦਰ [ਸਲਿਤਾ= ਨਦੀ । ਪਤਿ=ਸੁਆਮੀ] । ਪਤਿ=ਅਬਰੋ, ਇਸ਼ਾਰਾ ਕਵੀਆਂ ਦੀ ਇਜ਼ਤ ਵੱਲ ਹੈ, ਜੋ ਵਿਘਨਾਂ ਦੇ ਨਾਸ਼ ਹੋਣ ਨਾਲ ਬਚ ਰਹਿੰਦੀ ਹੈ। ਸ਼੍ਰੀ=ਸਰਸ੍ਵਤੀ । 'ਸ਼੍ਰੀ' ਲਛਮੀ ਦਾ ਨਾਮ ਹੈ, ਪਰ ਸ਼੍ਰੀ ਸਰਸ੍ਵਤੀ ਦਾ ਬੀ ਨਾਮ ਹੈ, ਏਥੇ ਅਰਥ ਸਰਸ੍ਵਤੀ ਹੈ। ਬਰਨੀ=ਵਰਣਨ ਕੀਤੀ ਗਈ ਹੈ। (ਅ) ਪ੍ਰਤਿਪਾਲਕ । [ਸੰਸ:, ਵਰਣ੍=ਚੁਣਨਾ, ਘੋਰਨਾ, ਪਾਲਣਾ] ਸੁਖਦਾ=ਸੁਖਦਾਤੀ। ਸ਼ਰਨਾਗਤਿ=ਸ਼ਰਣਿ ਆਇਆਂ ਦੀ। ਗਤਿ=ਚਾਲ। ਗਜ=ਹਾਥੀ ਨੇ। (ਹਾਥੀ ਦੀ ਚਾਲ ਤੋਂ ਮੁਰਾਦ ਗੰਭੀਰਤਾ ਦੀ ਹੈ)। ਕੀ=ਕੀਹ। ਨੀਰਜ=ਕਵਲ। ਓਟ=ਆਸ਼੍ਰਾ। ਅਵਧੀ। (ਅ) ਜਿਸ ਦੇ ਆਸ਼ਰੇ ਉਭਦੀ ਹੈ, ਮੁਰਾਦ ਹੈ ਹੰਸ ਤੋਂ ਜਿਸ ਪਰ ਸਰਸ੍ਵਤੀ ਚੜ੍ਹਦੀ ਹੈ। (ਏ) ਅੱਖ ਦੇ ਛੱਪਰ। ਸੁਧਾਰਤਿ=ਫਬਨ,ਸੁਧਾਰਤਿ+ਕੀ=ਉੱਜਲਤਾ ਦੀ, ਸੁੰਦਰਤਾ ਦੀ। [ਸੰਸ:, ਸ਼ੁੱਦਿਧ ਤੋਂ] 'ਰਤਿ ਦੀ ਪ੍ਰਭੁਤਾ ਹਰੀ ਜਾਣੀ' ਦੱਸਦੀ ਹੈ ਕਿ ਇਸ ਤੋਂ ਪਹਿਲਾਂ ਕੋਈ ਗੱਲ ਰਤੀ ਜੋਸੀ ਸੁੰਦਰੀ ਦੀ ਪ੍ਰਭਤਾ ਦੂਰ ਕਰਨ ਵਾਲੀ ਹੈ ਸੋ ਸੁੰਦਰਤਾ ਦੀ ਅਵਧੀ ਹੈ। ਓਟ ਸੁਧਾਰਤਿਕੀ=ਸੁੰਦਰਤਾ ਦੀ ਅਵਧੀ। (ਅਗਲੇ ਪੰਨੇ ਤੇ 'ਹੋਰ ਅਰਥ' ਪੜ੍ਹੋ।) ਰਤਿ=ਕਾਮਦੇਵ ਦੀ ਇਸਤ੍ਰੀ । (ਰਤੀ ਦੀ ਪ੍ਰਭੁਤਾ ਹਰਨ ਤੋਂ ਮੁਰਾਦ—ਅਤਿ ਸੁੰਦਰ—ਹੋਣ ਦੀ ਹੈ)। ਹਰਨੀ=ਹਰਨ ਵਾਲੀ, ਖੋਹ ਲੈਣ ਵਾਲੀ। ਹਰਨੀ=ਹਰਣ ਦੀ ਮਾਦਾ, ਮ੍ਰਿਗੀ, ਹਰਣੀ। ਸ਼੍ਰੀ ਮਤਿ=ਸ਼ੋਭਾ ਸੰਯੁਕਤ, ਮਾਲਦਾਰ, ਖੁਸ਼ਹਾਲ, ਸੁਹਣਾ, ਪ੍ਰਸਿੱਧ । 'ਸ਼੍ਰੀ ਮਾਨ' ਇਕ ਵਾਕ ਹੈ ਜੋ ਸਤਿਕਾਰ ਲਈ ਵਡੇ ਪੁਰਖਾਂ ਨਾਲ ਲਾਈਦਾ ਹੈ, 'ਸ਼੍ਰੀ ਮਤਿ' ਉਸੇ ਤਰ੍ਹਾਂ ਇਸਤ੍ਰੀਆਂ ਲਈ ਵਰਤਦੇ ਹਨ। ਮਤਿ ਕੀ ਕਰਤਾ=ਬੁੱਧੀ ਦੇਣ ਵਾਲੀ। ਤਨਵੈ=ਜਿਸ ਦੇ ਅੰਗ ਸੁਹਲ, ਕੋਮਲ ਤੇ ਪਤਲੇ ਹੋਣ। ਸੁਬਕ ਤੇ ਸੁਹਲ [ਸੰਸ:, ਤਨੀ] (ਅ) ਤਨ ਵੈ ਤਰਨੀ=ਉਹ ਜਿਸ ਦਾ ਤਨ (ਤਰਨੀ=) ਸਦਾ ਜੁਆਨ ਹੈ। (ਏ) ਤਨ=ਸ਼ਰੀਰ+ਵੈ=(ਬਯ) ਆਯੁ, ਉਮਰ। ਤਰਨੀ=ਜੁਆਨ । ਤਨਵੈ ਤਰਨੀ=ਸਰੀਰ ਵਲੋਂ ਜੁਆਨ ਉਮਰ ਦੀ ਹੈ। ਦੇਖੋ ਮੋਨ ੨ ਅੰ: ੩੬ ਅੰਕ ੨ 'ਬਯ ਤਨ ਤਰਨੀ'। ਤਰਨੀ—ਜੁਆਨ। ੧੬ ਤੋਂ ੩੦ ਵਰਹੇ ਦੀ ਵਿਚਲੀ ਉਮਰ ਵੀ ਜੁਬਾ

[ਇਸਤ੍ਰੀ। (ਅ) ਸਦਾ ਜੁਆਨ।]

ਅਰਥ–(ਹੇ) ਬਾਣੀ ! (ਤੂੰ) ਬਿਘਨਾ (ਰੂਪੀ) ਸਮੁੰਦਰ ਦੀ ਬੇੜੀ ਹੈ, (ਤਦੋਂ ਤਾਂ ਕਵੀਆਂ ਦੀ) ਪਤ ਦੀ ਬੜੀ ਰੱਖਸਕ ਵਰਣਨ ਕੀਤੀ ਗਈ ਹੈਂ।

(ਤੂੰ) ਸ਼ਰਨ ਆਏ (ਵਿੱਦਜਾ ਅਭਿਲਾਖੀ ਨੂੰ) ਸੁਖ ਦੇਣ ਵਾਲੀ (ਤੇ ਉਸਦੀ) ਪ੍ਰਤਿਪਾਲਾ ਕਰਨ ਵਾਲੀ ਹੈਂ, (ਫਿਰ ਇੱਡੀ ਦਾਤੀ ਹੋਕੇ ਤੂੰ ਐਤਨੀ ਗੰਭੀਰ ਹੈਂ ਕਿ) ਹਾਥੀ ਨੇ (ਤੇਰੀ) ਚਾਲ ਦੀ ਬਰੱਬਰੀ ਕੀਹ ਕਰ (ਸੱਕਣੀ) ਹੈ।

(ਤੇਰੇ) ਹੱਥ ਵਿਚ ਕਵਲ ਹੈ, ਸੁੰਦਰਤਾ ਦੀ ਤੂੰ ਅਵਧੀ ਹੈਂ (ਐਤਨੀ ਕਿ) ਰਤੀ ਦੀ ਸਾਰੀ ਪ੍ਰਭੁਤਾ (ਤੂੰ) ਹਰ ਲੈਣ ਵਾਲੀ ਹੈਂ।

ਹੇ ਸ਼ੋਭਾ ਵਾਲੀ ! (ਤੇਰੇ) ਅੰਗ ਸੁਹਲ ਤੇ ਪਤਲੇ ਹਨ, ਅੱਖ ਹਰਨੀ ਵਾਂਗ (ਸੁੰਦਰ) ਹੈ, (ਤੇ, ਤੂੰ) ਸਦਾ ਜੁਆਨ ਹੈਂ, ਅਰ ਬੁੱਧੀ ਦੀ ਦਾਤੀ ਹੈਂ।

ਭਾਵ–ਇਸ ਵਿਚ ਕਵਿ ਜੀ ਨੇ ਸਰਸ੍ਵਤੀ ਦੇ ਸਰੀਰ ਦੀ ਸੁੰਦਰਤਾ ਤੇ ਮਨ ਦੇ ਗੁਣਾਂ, ਦੋਹਾਂ ਸ਼ੈਆਂ ਦੀ ਸਿਫਤ ਕੀਤੀ ਹੈ:–

੧. ਮਨ ਯਾ ਸੁਭਾਵ ਦੇ ਸ਼ੁਭ ਗੁਣ:–
- ੧. (ੳ) ਵਿਘਨਾਂ ਦੇ ਨਾਸ਼ ਕਰਨ ਵਾਲੀ।
- (ਅ) ਇੱਜ਼ਤ ਦੀ ਰੱਖਸਕ।
- (ੲ) ਸ਼ਰਨਾਗਤ ਦੀ ਪ੍ਰਤਿਪਾਲਕ।
- ੨. ਬੁੱਧੀ ਦੀ ਦਾਤੀ।

੨. ਸਰੀਰ ਦੀ ਸੁੰਦਰਤਾ:–
- (ੳ) ਹਰਨੀ ਵਰਗੀਆਂ ਅੱਖਾਂ,
- (ਅ) ਅੰਗ ਸੁਹਲ ਤੇ ਸੁਥਰ,
- (ੲ) ਸਦਾ ਜੁਆਨ,
- (ਸ) ਰਤੀ ਨਾਲੋਂ ਸੁੰਦਰ।

੩. ਸਾਂਝੇ ਭਾਵ:–
- (ੳ) ਹਾਥੀ ਵਰਗੀ ਚਾਲ ਤੋਂ ਸਰੀਰ ਦੀ ਚਾਲ ਦੀ ਮਸਤਾਨੀ ਤੇ ਲਟਕਵੀਂ ਸੁੰਦਰਤਾ ਮੁਰਾਦ ਹੈ। ਹਾਥੀ ਦੀ ਚਾਲ ਤੋਂ ਮੁਰਾਦ ਮਨ ਤੇ ਸੁਭਾਵ ਦੀ ਗੰਭੀਰਤਾ ਦੀ ਹੈ।
- (ਅ) ਹੱਥ ਵਿਚ ਕਮਲ–ਸ਼ਰੀਰਕ ਸ਼ੋਭਾ ਨੂੰ ਵਧਾਉਂਦਾ ਹੈ। ਹਥ ਵਿਚ ਕਮਲ–ਇਸ ਗਲ ਦਾ ਚਿੰਨ੍ਹ ਹੈ ਕਿ ਜਗਤ ਲਈ ਮੇਰੇ ਪਾਸ ਸੁਖ ਤੇ ਸੁਆਦ ਹੈ। ਕਾਵ੍ਯਰਸਾਂ ਦੀ ਸੁੰਦਰਤਾ ਅਰ ਵਿਸਮਯ ਭਾਵਾਂ ਦੀ ਦਾਤੀ ਹਾਂ।

ਹੋਰ ਅਰਥ–'ਸੁਧਰਤਿਕੀ' ਪਦ ਦੇ ਇੱਥੇ ਬੜੇ ਹੀ ਅਰਥ ਲਗਦੇ ਹਨ:–

੧. ਸੁਧਾ ਰਤਿ–ਅੰਮ੍ਰਿਤ ਵਿਚ ਪ੍ਰੀਤ ਹੈ ਜਿਨ੍ਹਾਂ ਦੀ ਭਾਵ–ਦੇਉਤੇ।

ਓਟ ਸੁਧਾਰਤਿਕੀ=(ਤੂੰ) ਦੇਵਤਿਆਂ ਦੀ ਓਟ ਹੈਂ।

੨. ਕ੍ਸ਼ੁਧਾਰਤ ਕੀ=ਭੁਖਿਆਂ ਦੀ। ਮੁਰਾਦ ਹੈ-ਭੁੱਖੇ ਭਉਰਿਆਂ ਦੀ ਓਟ ਕਮਲ ਹੈ ਜੋ ਤੇਰੇ ਹਥ ਵਿਚ ਹੈ। ਭਾਵ ਤੂੰ ਉਪਾਸਕਾਂ ਨੂੰ ਵਰ ਦਾਤੀ ਹੈਂ।

੩. ਸੁਧਾਰਤਿਕੀ=[ਸੁਧਾਰਣੰ ਯਾ ਸ਼ੋਧਨੰ ਅਰਥ-ਫਬਨ, ਉੱਜਲਤਾ]।
ਓਟ ਸੁਧਾਰਤਕੀ=ਤੂੰ ਫਬਨ ਯਾ ਉੱਜਲਤਾ ਦੀ ਓਟ ਹੈਂ।

੪. ਸੁਧਾਰ+ਤਕੀ=ਸੁਧਾਰਕੇ (ਪੱਕੀ ਤਰ੍ਹਾਂ ਨਿਸ਼ਚੇ ਕਰਕੇ)ਤੱਕਿਆ ਹੈ, ਤੇਰੀ ਓਟ (ਠੀਕ ਹੈ ਮੇਨੂੰ), ਯਾ ਤੇਰੀ ਓਟ ਮੈਂ ਤਕਾਈ ਹੈ।

੫. ਸੁਧਾਰ+ਤਕੀ=ਹਥ ਵਿਚ ਤੂੰ ਕਮਲ ਸੁਧਾਰਕੇ (ਪਕੜਿਆ ਹੈ) ਤਾਂ ਮੈਂ ਤੇਰੀ ਓਟ ਤਕਾਈ ਹੈ ਕਿ ਜਿਵੇਂ ਤੂੰ ਕਮਲ ਨੂੰ ਓਟ ਦੇ ਰਹੀ ਹੈਂ ਮੈਨੂੰ ਬੀ ਦੇਵੇਂਗੀ।

੬. ਸੁਧਾ=ਮਕਰੰਦ ਰਸ। ਰਤਿ=ਪ੍ਰੀਤੀ। ਹਥ ਵਿਚ ਕਮਲ ਹੈ, ਜੋ ਕਮਲ ਕਿ ਓਟ ਹੈ ਸੁਧਾ ਤੇ ਰਤਿ ਦੀ, ਭਾਵ-ਕਮਲ ਵਿਚ ਮਕਰੰਦ ਰਸ ਹੁੰਦਾ ਹੈ ਤੇ ਭੌਰਿਆਂ ਦੀ ਪ੍ਰੀਤ ਦੀ ਓਟ ਕਮਲ ਹੁੰਦਾ ਹੈ।

੭. ਸੁਧਾਰ ਕੇ ਤਕੀ=ਹਥ ਵਿਚ ਕਮਲ (ਲੈਕੇ ਤੇ ਅੱਖ ਦੀ ਓਟ=ਛੱਪਰ ਸੁਧਾਰਕੇ ਤੱਕੀ ਭਾਵ) ਐਸੇ ਕਟਾਖ਼ਸ਼ ਨਾਲ ਤੱਕੀ ਕਿ ਰਤੀ ਦੀ ਸਾਰੀ ਪ੍ਰਭਤਾ ਮਾਤ ਪੈ ਗਈ।

੮. ਓਟ+ਸੁਧਾਰ+ਤਕੀ। ਓਟ ਸਰਸ੍ਵਤੀ ਦੀ, ਅਰਥਾਤ 'ਹੰਸ' ਜਿਸ ਦੇ ਆਸਰੇ ਉਡਦੀ ਹੈ। ਭਾਵ ਹਥ ਵਿਚ ਕਮਲ ਲੈਕੇ ਤੇ ਹੰਸ ਨੂੰ ਸਵਾਰਕੇ ਐਸੀ ਤੱਕੀ ਕਿ ਰਤੀ ਮਾਤ ਪੈ ਗਈ।

੨. ਇਸ੍ਰੀ ਗੁਰੁ-ਸ਼੍ਰੀ ਗੁਰੂ ਨਾਨਕ ਦੇਵ ਜੀ-ਮੰਗਲ।

ਸ੍ਵੈਯਾ-

ਕਰਿਤਾਰਨਿ ਸੋ ਸ਼ੁਭ ਬਾਕ ਬਿਲਾਸ ਬਿਹੰਗ ਬਿਕਾਰਨ ਕੋ ਕਰਿ ਤਾਰਨਿ।
ਕਰਤਾਰ ਨਹੀ ਮਨ ਜਾਨਤਿ ਜੋ ਤਿਨਕੇ ਹਿਤਕੋ ਸਿਵਤੀ ਕਰਿ ਤਾਰਨ।
ਕਰਿ ਤਾਰਿਨਿ ਪਾਪ ਉਤਾਰਨ ਕੋ ਗਨ ਦੰਤ ਛਪੈ ਸਵਿਤਾ ਕਰਿਤਾਰਨ।
ਕਰਤਾਰਨਿਹਾਰ ਗੁਰੂਬਰ ਨਾਨਕਦਾਸ ਉਧਾਰਨ ਜਿਉਂ ਕਰਿਤਾਰਨਿ।੯।

ਕਰਿਤਾਰਨਿ=ਕਲਿਤਾਰਣ। (ਕਲਿ ਦਾ-ਲਲਾ-ਰਾਰਾ-ਹੋ ਗਿਆ ਹੈ ਸ੍ਰਵਣੀ ਹੋਣ ਕਰਕੇ।) ਕਲਿਜੁਗ ਤੋਂ ਤਾਰਨ ਹਾਰੇ। (ਅ) ਜੋ ਕਰਤਾ ਹੋਕੇ ਜਗ ਵਿਚ ਆਵੇ:-ਅਵਤਾਰ, ਪਿਕੰਬਰ।

ਬਿਲਾਸ=ਸਹਿਜ ਸੁਭਾ, ਹਸਦਿਆਂ ਹਸਦਿਆਂ। ਬਿਹੰਗ=ਪੰਛੀ।

ਕਰਿ ਤਾਰਨਿ=ਕਰਕੇ ਤਾਰਨਾ। 'ਤਾਰਨ' ਦਾ 'ੜਾੜਾ' 'ਰਾਰਾ' ਹੋ ਗਿਆ ਹੈ।

ਕਰਤਾਰ ਨਹੀਂ=ਵਾਹਿਗੁਰੂ (ਨੂੰ) ਨਹੀਂ।
ਕਰਤਾਰ=ਰਚਣਹਾਰ, ਸਿਰਜਣਹਾਰ [ਸੰਸ:, ਕਰਤਾਰ ਕਰ੍ਤ੍ਰ ਬਹੁ ਬਚਨ ਹੈ ਕਰ੍ਤ੍ਰ ਦੀ ਪ੍ਰਥਮਾ ਦਾ। ਪਰ ਪੰਜਾਬੀ ਵਿਚ ਇਕ

ਵਚਨ ਹੈ]। ਹਿਤ ਕੋ=ਭਲੇ ਲਈ, ਹਿਤ ਵਾਸਤੇ।
ਸਿਫਤੀ=(ਵਾਹਿਗੁਰੂ ਦਾ) ਯਸ਼। [ਅਰਬੀ, ਸ੍ਰਿਫਤ]।
ਸਿਫਤੀ=ਸਿਫਤਾਂ ਵਾਲਾ।
ਕਰਿ ਤਾਰਨਿ=ਕਰਿ+ਤਾਰਨਿ=ਕਰਕੇ ਤਾਰਦੇ ਹਨ।
ਕਰਿ ਤਾਰਿਨਿ=ਕਲਜੁਗ ਤੋਂ ਤਾਰਨ ਵਾਲਾ, ਸੋ ਕੌਣ ਹੈ–ਨਾਮ ਮੰਤ੍ਰ।
(ਅ) ਕਰਤਾ+ਰਿਨ–ਕਰਤਾ ਰਿਣ (ਣਾਏ ਦਾ ਨਨਾ ਹੋਇਆ ਹੈ)
ਕਰਤਾ+ਰਿਣ+ਪਾਪ=ਕੀਤੇ ਹੋਏ ਪਾਪਾਂ ਦਾ ਰਿਣ ਉਤਾਰਨ ਲਈ।
(ਏ) ਕਰਤਾਰਨ=ਕਰ+ਤਾਲਿ+ਨ=ਹੱਥਾਂ ਦੀ ਤਾਲੀ ਦਾ ਸ਼ਬਦ।
ਗਨ=ਸਮੂਹ, ਦਲ। ਸਵਿਤਾ=ਸੂਰਜ।
ਕਰਿਤਾਰਨ=ਕਰਿ+ਤਾਰਨ=ਕਰਕੇ ਤਾਰੇ। (ਜਿਵੇਂ) ਤਾਰੇ ਛਿਪਦੇ ਹਨ (ਸੂਰਜ) ਕਰਕੇ।
ਕਰਤਾਰ ਨਿਹਾਰ=ਕਰਤਾਰ+ਨਿਹਾਰ=(ਵਾਹਿਗੁਰੂ ਰੂਪ) ਵੇਖਦਾ ਹਾਂ।
ਜਿਉਂ ਕਰਿ ਤਾਰਨਿ=ਜਿਉਂ ਕਰ+ਤਾਰਨਿ=ਜਿਸ ਤਰ੍ਹਾਂ ਜਹਾਜ਼।
[ਸੰਸ:, ਤਾਰਣਿ:–ਕਿਸ਼ਤੀ, ਜਹਾਜ਼]।

ਅਰਥ–(ਜਿਸ ਗੁਰੂ ਨਾਨਕ ਦੇ) ਬਿਲਾਸ ਨਾਲ ਕੀਤੇ ਵਾਕ (ਬੀ ਐਸੇ) ਸ਼ੁਭ (ਹਨ ਕਿ) ਕਲਜੁਗ ਤੋਂ ਤਾਰਨਹਾਰੇ ਹਨ, (ਜੋ) ਵਿਕਾਰਾਂ ਰੂਪੀ ਪੰਛੀਆਂ ਨੂੰ ਤਾੜਨਾ ਕਰਕੇ (ਉਡਾ ਦਿੰਦੇ ਹਨ)।

(ਜਿਹੜੇ ਗੁਰੂ ਨਾਨਕ ਜੀ ਲੋਕਾਂ ਨੂੰ, ਜੋ ਆਪਣੇ) ਮਨ ਵਿਚ ਵਾਹਿਗੁਰੂ ਨੂੰ ਨਹੀਂ ਪਛਾਣਦੇ, ਉਹਨਾਂ ਦੇ ਭਲੇ ਲਈ (ਵਾਹਿਗੁਰੂ ਦੀਆਂ) ਸਿਫਤਾਂ ਕਰ (ਕੇ ਉਨ੍ਹਾਂ ਨੂੰ) ਤਾਰਦੇ ਹਨ।

ਪਾਪਾਂ ਦੇ ਉਤਾਰਨ (ਦੂਰ ਕਰਨ) ਲਈ ਨਾਮ ਮੰਤ੍ਰ (ਦੇ ਜੋ ਦਾਤ ਹਨ) ਅਤੇ ਜਿਨ੍ਹਾਂ ਦੇ ਦਰਸ਼ਨ ਕਰਕੇ ਪਖੰਡਾਂ ਦੇ ਸਮੂਹ (ਐਉਂ) ਛਿਪਦੇ ਹਨ ਜਿਵੇਂ ਸੂਰਜ (ਦਰਸ਼ਨ ਕਰਕੇ) ਤਾਰੇ (ਛਿਪਦੇ ਹਨ)।

(ਐਸੇ) ਸ੍ਰੇਸ਼ਟ ਗੁਰੂ ਨਾਨਕ ਜੀ ਨੂੰ (ਮੈਂ) ਕਰਤਾਰ (ਵਾਹਿਗੁਰੂ ਰੂਪ) ਵੇਖਦਾ ਹਾਂ (ਜੋ) ਦਾਸਾਂ ਦਾ ਉਧਾਰ (ਐਉਂ ਭਵਸਾਗਰ ਤੋਂ ਕਰਦੇ ਹਨ) ਜਿਸ ਤਰ੍ਹਾਂ ਜਹਾਜ਼ (ਮੁਸਾਫਰਾਂ ਨੂੰ ਸਮੰਦਰੋਂ ਪਾਰ) ਕਰਦਾ ਹੈ।

ਹੋਰ ਅਰਥ–ਇਸ ਸ੍ਰੋਜੇ ਵਿਚ ਕਵਿ ਜੀ ਨੇ 'ਕਰਤਾਰਨ' ਪਦ ਅੱਠ ਵੇਰੀ ਲਿਆਕੇ ਅੱਠੇ ਵੇਰ ਉਸ ਦਾ ਵਰਤਾਉ ਵੱਖਰਾ ਕੀਤਾ ਹੈ ਤੇ ਘੱਟ ਤੋਂ ਘੱਟ ਸੱਤ ਵੇਰੀ ਵੱਖੋ ਵੱਖਰੇ ਅਰਥ ਲਏ ਹਨ, ਰਤਾ ਰਤਾ ਫਰਕ ਤੇ ਅਰਥ ਹੋਰਵੇਂ ਵੀ ਲਗਦੇ ਹਨ:–

੧. (ਜਿਨ੍ਹਾਂ ਦੇ) ਬਚਨ ਵਿਲਾਸ ਕਰਤਾਰ (ਵਾਹਿਗੁਰੂ) ਵਰਗੇ ਸ਼ੁਭ ਹਨ, ਤੇ ਵਿਕਾਰਾਂ ਰੂਪੀ ਪੰਛੀਆਂ ਨੂੰ ਤਾੜੀ ਮਾਰਕੇ (ਉਡਾ ਦੇਂਦੇ ਹਨ)।

੨. ਜੇਹੜੇ (ਪੁਰਖ) ਕਰਤਾਰ (ਵਾਹਿਗੁਰੂ) ਨੂੰ ਰਿਦੇ ਵਿਚ ਨਹੀਂ ਜਾਣਦੇ ਉਨ੍ਹਾਂ ਦੇ ਭਲੇ ਲਈ (ਸਿਫਤੀ ਕਰਤਾਰਨਿ=) ਸਿਫਤਾਂ ਕਰਦੇ ਹਨ ਵਾਹਿਗੁਰੂ ਦੀਆਂ।

੩. ਇਸ ਤੁਕ ਦਾ ਇਕ ਹੋਰ ਅਰਥ ਬੜਾ ਸੁਹਣਾ ਲਗਦਾ ਹੈ:—(ਜਿਵੇਂ) ਸੂਰਜ ਚੜ੍ਹੇ ਤਾਰਿਆਂ ਦੇ ਝੁੰਡ ਛਿਪ ਜਾਂਦੇ ਹਨ (ਤਿਵੇਂ) ਦੰਭਾਂ ਦੇ ਸਮੂਹ ਤੇ ਕੀਤੇ ਪਾਪਾਂ ਦੇ ਰਿਣ (ਉਤਾਰਨ=) ਦੂਰ ਕਰਨ ਲਈ (ਗੁਰ ਨਾਨਕ ਦਰਸ਼ਨ ਹਨ)।

ਅਥਵਾ ਪਾਪਾਂ ਦੇ ਲਾਹੁਣ ਲਈ ਹੱਥ ਦੀ ਤਲੀ (ਵਾਂਙ ਹਨ, ਭਾਵ ਜੀਕੂਣ ਹੱਥ ਦੀ ਤਲੀ ਨਾਲ ਲਗੀ ਮੈਲ ਨੂੰ ਮਲਕੇ ਸਾਫ ਕਰ ਲਈਦਾ ਹੈ, ਇਵੇਂ ਹੀ ਸੀਸ ਤੇ ਸਹਲਾਹਟ ਕਰਦਿਆਂ ਜਾਂ ਹੱਥ ਛੁਹੰਦਿਆਂ ਹੀ ਪਾਪਾਂ ਦੀ ਮੈਲ ਲਹਿ ਜਾਂਦੀ ਹੈ)। ਅਥਵਾ—ਪਾਪਾਂ ਨੂੰ ਦੂਰ ਕਰਨੇ ਲਈ ਹੱਥਾਂ ਨਾਲ ਤਾੜਨਾ ਕੀਤੀ ਹੈ ਤੇ ਜਿਨ੍ਹਾਂ ਦੇ (ਦਰਸ਼ਨ ਰੂਪੀ) ਸੂਰਜ (ਦੇ ਦਿੱਸਿਆਂ) ਦੰਭ ਰੂਪ ਸਾਰੇ ਤਾਰੇ ਛਿਪ ਜਾਂਦੇ ਹਨ।

੪. ਸ੍ਰੇਸ਼ਟ ਸ੍ਰੀ ਗੁਰੂ ਨਾਨਕ ਜੀ ਕਰਤਾਰ ਦਿਖਾਉਣ ਵਾਲੇ (ਭਾਵ ਸਾਖਜਾਤਕਾਰੀ ਕਰਾਉਣ ਵਾਲੇ) ਹਨ, ਦਾਸਾਂ ਨੂੰ ਉਧਾਰਨ ਵਾਲੇ ਹਨ, ਜਿਵੇਂ ਜਹਾਜ਼ (ਤਾਰਦਾ ਹੈ ਸਮੁੰਦਰ ਤੋਂ) ਅਥਵਾ ਕਰ+ਤਾਰ ਨਿਹਾਰ=(ਲਿਵ ਦੀ) ਤਾਰ ਬੰਨ੍ਹਕੇ ਗੁਰੂ ਨਾਨਕ ਨੂੰ ਦੇਖ।

ਚੌਥੀ ਤੁਕ ਦੇ ਅੰਤਲੇ ਕਰਤਾਰਨ ਦਾ ਅਰਥ ਇਉਂ ਵੀ ਬਣਦਾ ਹੈ:—ਦਾਸਾਂ ਨੂੰ ਉਧਰਦੇ ਹਨ, ਜਿਵੇਂ (ਕਰਿਤਾਰਨ) ਹੱਥਾਂ ਦੀ ਤਖ਼ੀ ਯਾ ਚੁਟਕੀ, ਭਾਵ ਛੇਤੀ ਤੋਂ ਹੈ।

੪. ਇਸ਼੍ਟ ਗੁਰੂ—ਸ੍ਰੀ ਗੁਰੂ ਅੰਗਦ ਦੇਵ ਜੀ—ਮੰਗਲ।

ਸ੍ਰੈਯਾ ॥ ਬੰਦ ਨ ਹੋਤਿ ਸੁਨੇ ਉਪਦੇਸ਼,ਰਿਦੇ ਬਸਿ ਜਾਹਿ ਕਰੇ ਅਭਿਨੰਦਨ।
ਨੰਦਨ ਫੇਰੁ ਸੁਛੰਦ ਬਿਲੰਦ ਬਿਲੋਚਨ ਸੁੰਦਰਤਾ ਅਰਬਿੰਦਨ।
ਬਿੰਦੁ ਨ ਮੰਦ ਬਿਕਾਰ ਰਹੈ ਤਮ ਬ੍ਰਿੰਦ ਦਿਨਿੰਦ ਮਨਿੰਦ ਨਿਕੰਦਨ।
ਕੰਦ ਅਨੰਦ ਮੁਕੰਦ ਭਜੋ ਗੁਰ ਅੰਗਦ ਚੰਦ ਸਦਾ ਕਰਿ ਬੰਦਨ ॥੯॥

ਬੰਦ ਨ=ਬੰਦ+ਨਾ=ਰੋਕ ਨਹੀਂ (ਹੁੰਦੀ)।
ਅਭਿਨੰਦਨ=ਖੁਸ਼ੀ, ਅਨੰਦ। (ਅ) ਮੱਥਾ ਟੇਕਣਾ, ਨਮਸਕਾਰ।
ਨੰਦਨ=ਪੁੱਤ੍ਰ। ਸਪੁੱਤ੍ਰ। ਫੇਰੁ=ਫੇਰੂ ਜੀ। ਸ਼੍ਰੀ (ਗੁਰੂ) ਅੰਗਦ ਦੇਵ ਜੀ ਦੇ ਪਿਤਾ ਜੀ ਦਾ ਨਾਮ ਭਾਈ 'ਫੇਰੂ ਚੰਦ' ਸੀ।
ਸੁਛੰਦ=ਸੁਤੰਤ੍ਰ। [ਸੰਸ:, ਸ੍ਵਛੰਦ।] ਭਾਵ ਕਿਸੇ ਦੀ ਕਾਣ ਹੇਠ ਨਹੀਂ, ਪਾਤਸ਼ਾਹ ਜਿਵੇਂ ਸ੍ਵਤੰਤ੍ਰ ਹੁੰਦਾ ਹੈ।
ਬਿਲੰਦ=ਉੱਚੇ। [ਫਾਰਸੀ, ਬੁਲੰਦ]।

ਬਿਲੋਚਨ=ਅੱਖ, ਨੈਣ। [ਸੰਸ:, ਵਿਲੋਚਨ]।
ਅਰਬਿੰਦਨ=ਕਮਲਾਂ ਦੀ, ਨੈਣਾਂ ਦੀ ਸੁੰਦਰਤਾ ਕਮਲਾਂ (ਵਰਗੀ) ਹੈ।
(ਅ) ਅਰਬਿੰਦ+ਨ=ਕਮਲ ਨਹੀਂ (ਬਰੱਬਰ) ਸੁੰਦਰਤਾ ਵਿਚ (ਉਨ੍ਹਾਂ ਦੀਆਂ ਅੱਖਾਂ ਦੀ ਸੁੰਦਰਤਾ ਦੇ)।
ਬਿੰਦੁ ਨ=ਬਿੰਦੁ+ਨ=ਨਹੀਂ ਹੈ ਬਿੰਦੁ, ਭਾਵ ਰਤਾ ਭੀ ਨਹੀਂ, ਰੰਚਕ ਭੀ ਨਹੀਂ। ਬ੍ਰਿੰਦ=ਝੁੰਡ, ਸਾਰਾ, ਸਮੂਹ।
ਦਿਨਿੰਦ=ਸੂਰਜ। ਦਿਨ+ਇੰਦੁ=ਦਿਨ ਦਾ ਇੰਦੁ।
ਮਨਿੰਦ=ਵਰਗਾ, ਜਿਹਾ, [ਫਾ:, ਮਾਨਿੰਦ]
ਨਿਕੰਦਨ=ਦੂਰ ਕਰਨ ਵਾਲਾ। ਕੰਦ=ਫਲ। (ਅ) ਬੱਦਲ, ਮੇਘ।

ਅਰਥ–(ਜਿਨ੍ਹਾਂ ਦਾ) ਉਪਦੇਸ਼ ਸੁਣਨ ਨਾਲ (ਪਰਮਪਦ ਵਲ ਜਾਂਦਿਆਂ) ਰੋਕ ਨਹੀਂ ਪੈਂਦੀ (ਅਤੇ ਜਿਸ ਉਪਦੇਸ਼ ਦੇ) ਹਿਰਦੇ ਵਿਚ ਵਸ ਜਾਣ ਨਾਲ ਖੁਸ਼ੀ (ਪ੍ਰਾਪਤਿ) ਹੁੰਦੀ ਹੈ। (ਉਹ ਸ਼੍ਰੀ) ਫੇਰੂ ਜੀ ਦੇ ਸਪੁੱਤ੍ਰ (ਸਭ ਤਰ੍ਹਾਂ) ਸੁਤੰਤਰ ਹਨ, (ਮਰਤਬੇ ਦੇ) ਉੱਚੇ ਹਨ, ਨੈਣਾਂ ਦੀ ਸੁੰਦਰਤਾ ਜਿਨ੍ਹਾਂ ਦੀ ਕਮਲਾਂ ਤੋਂ ਸ੍ਰੇਸ਼ਟ ਹੈ। (ਕਿਉਂਕਿ ਜਿਧਰ ਉਹ ਨੈਣ ਤਕਦੇ ਹਨ) ਰਤਾ ਭਰ ਭੀ ਮੰਦਿਆਈ ਤੇ ਵਿਕਾਰ ਨਹੀਂ ਰਹਿ ਜਾਂਦੇ (ਤੇ) ਅਗਿਆਨ (ਐਉਂ ਦੂਰ ਹੁੰਦਾ ਹੈ) ਜਿਵੇਂ ਸਾਰਾ ਹਨੇਰਾ ਸੂਰਜ (ਦਰਸ਼ਨ ਨਾਲ) ਦੂਰ ਹੋ ਜਾਂਦਾ ਹੈ। ਸ਼੍ਰੀ ਗੁਰੂ ਅੰਗਦ ਚੰਦ ਜੀ ਆਨੰਦ ਦੇ ਮੇਘ ਤੇ ਮੁਕਤੀ ਦੇ ਦਾਤਾ (ਹਨ ਉਨ੍ਹਾਂ ਨੂੰ) ਨਮਸਕਾਰ ਕਰਕੇ ਸਦਾ ਭਜੋ।

ਭਾਵ–ਸਤਿਗੁਰੂ ਅੰਗਦ ਦੇਵ ਜੀ ਦੇ ਨੈਣਾਂ ਦੀ ਸੁੰਦਰਤਾ ਉਨ੍ਹਾਂ ਦੀ ਕ੍ਰਿਪਾ ਦ੍ਰਿਸ਼ਟੀ ਦੀ ਤਾਸੀਰ, ਉਨ੍ਹਾਂ ਦੇ ਉਪਦੇਸ਼ ਦਾ ਪ੍ਰਭਾਵ, ਦਿਆਲੂ, ਮੁਕਤੀ ਦਾਤਾ, ਅਗਿਆਨ ਦੂਰ ਕਰਨ ਦੀ ਸਮਰੱਥਾ ਵਾਲੇ ਹੋਣ ਦੀ ਮਹਿੰਮਾ ਹੈ।

ਹੋਰ ਅਰਥ–ਇਸ ਛੰਦ ਵਿਚ ਕਈ ਤੁਕਾਂ ਦਾ ਹੋਰ ਅਰਥ ਭੀ ਕਰਦੇ ਹਨ:–

੧. ਬੰਦ ਨਾ ਹੋਤ ਸੁਣੇ ਉਪਦੇਸ਼=ਜਿਨ੍ਹਾਂ ਦੇ ਉਪਦੇਸ਼ ਸੁਣਨ ਤੋਂ ਬੰਦ=ਬੰਧ-ਨਹੀਂ ਹੁੰਦੀ ਭਾਵ ਪੁਨਰ ਜਨਮ ਨਹੀਂ ਹੁੰਦਾ (ਅਤੇ) ਜਿਨ੍ਹਾਂ ਦੇ ਰਿਦੇ ਉਪਦੇਸ਼ ਬਸ ਜਾਏ (ਜਗਤ ਉਨ੍ਹਾਂ ਨੂੰ) ਨਮਸਕਾਰ ਕਰਦਾ ਹੈ (ਭਾਵ ਉਹ ਸੰਗਤ ਦੇ ਪੂਜ ਹੋ ਜਾਂਦੇ ਹਨ)।

ਦੂਸਰੀ ਤੁਕ ਦਾ ਪਿਛਲਾ ਅੱਧ ਨੈਣਾਂ ਦੀ ਸੁੰਦਰਤਾ ਕਮਲਾਂ (ਵਰਗੀ ਹੈ)।

੫. ਇਸ਼੍ਟ ਗੁਰੂ–ਸ਼੍ਰੀ ਗੁਰੂ ਅਮਰਦੇਵ ਜੀ–ਮੰਗਲ।

ਛਪਯ॥ ਅਮਰ ਅਲੰਬ ਕਰਿ ਜਾਂਹਿ ਸਮਰ ਜੈ ਪਾਵਹਿਂ ਅਰਿ ਹਰਿ।
ਹਰਿ ਨਿਤ ਲਾਵਹਿ ਧ੍ਯਾਨ, ਗ੍ਯਾਨ ਪਾਵਹਿਂ ਮੁਨਿ ਉਰਧਰਿ।
ਧਰਨ ਭਜਨ ਬਿਦਤਾਇ ਸਭਿਨਿ ਮਹਿਂ ਬ੍ਯਾਪਨੋ ਸਮਸਰ।

ਸ਼ਰਨ ਦਾਸ ਗਤਿ ਲਹਤਿ ਦਹਤਿ ਦੁਖ ਦੋਖਿਨ ਕੋ ਦਰਿ।
ਦਰ ਦੇਤਿ ਬਤਾਇ ਸੁ ਮੁਕਤਿ ਕੋ ਹੋਹਿ ਪ੍ਰਸੀਦਤਿ ਚਿਤ ਸਿਮਰ।
ਮਰ ਜਨਮਨ ਕੋ ਸੰਕਟ ਕਟਤਿ ਜੈ ਜੈ ਜੈ ਸ਼੍ਰੀ ਗੁਰ ਅਮਰ ॥ ੧੦ ॥

ਅਮਰ=ਜੋ ਨਾ ਮਰੇ। ਦੇਵਤਾ। ਦੇਵਤੇ।
ਅਲੰਬ ਕਰਿ=ਆਸਰਾ ਬਣਾਕੇ। ਆਸਰਾ ਲੈਕੇ।
ਸਮਰ=ਜੰਗ, ਜੁੱਧ। ਦੇਵਤਿਆਂ ਦੀ ਰਾਖਸ਼ਾਂ ਪਰ ਜੋ ਤਦੋਂ ਹੁੰਦੀ ਰਹੀ ਹੈ ਜਦੋਂ ਰੱਬ ਜੀ ਦਾ ਆਸ਼ਰਾ ਮਿਲਦਾ ਰਿਹਾ ਹੈ।
ਅਰਿਹਰਿ=ਸ਼ੱਤ੍ਰੂਆਂ ਦਾ ਨਾਸ਼ ਕਰਕੇ। ਹਰਿ=ਸ਼ਿਵਜੀ।
ਉਰਧਰਿ=ਦਿਲ ਵਿਚ ਧਾਰਕੇ। ਧਰਨ=ਧਰਤੀ ਉੱਤੇ।
(ਅ) ਧਰ+ਨਭ+ਜਨ ਬਿਦਤਾਇ=ਧਰਤੀ ਅਕਾਸ਼ ਤੇ ਜਨਾਂ ਵਿਚ ਪ੍ਰਗਟ ਹੈ। ਸਮਸਰ=ਇਕੋ ਜਿਹਾ।
ਗਤਿ=ਮੁਕਤੀ। ਗਤਿ, ਪਦ ਇਥੇ ਦੇਹੁਰੀ ਦੀਪਕ ਹੈ, ਸ਼ਰਨਦਾਸ ਗਤਿ=ਜੋ ਦਾਸ ਸ਼ਰਨ ਜਾਂਦਾ ਹੈ, ਅਤੇ-ਗਤਿ ਲਹਿਤ=ਮੁਕਤੀ ਲੈਂਦਾ ਹੈ।
ਦਰਿ=ਦਰਦਾ ਹੈ, ਦਲਦਾ ਹੈ। (ਅ) ਡਰ। ਦਰ ਦੁਖ ਦੋਖਨ ਕੋ ਦਹਤਿ=ਦੁਖਾਂ ਤੇ ਦੋਖਾਂ ਦਾ ਡਰ ਸਾੜ ਦੇਂਦਾ ਹੈ। (ੲ) ਦਲ, ਸਮੂਹ।
ਦਰ=ਦਰਵਾਜ਼ਾ, ਰਸਤਾ। [ਫ਼ਾਰਸੀ, ਦਰ]
ਪ੍ਰਸੀਦਤਿ=ਪ੍ਰਸੰਨ, ਪਸੀਜੇ ਹੋਏ। (ਅ) ਪ੍ਰਸੰਨ ਚਿਤ ਹੋਕੇ ਸਿਮਰ, ਸ਼੍ਰੀ ਗੁਰੂ ਅਮਰ ਦੇਵ ਜੀ ਨੂੰ। (ੲ) ਇਹੀ ਮੁਕਤੀ ਦਾ ਦਰਵਾਜ਼ਾ ਦਸਦੇ ਹਨ ਕਿ ਪ੍ਰਸੰਨ ਚਿਤ ਹੋਕੇ ਵਾਹਿਗੁਰੂ ਨੂੰ ਸਿਮਰ।
ਮਰ ਜਨਮਨ ਕੋ=ਜਨਮ ਮਰਨ ਦਾ। (ਅ) ਮਰਜ਼ਨ+ਮਨ ਕੋ=ਮਨ ਦੇ ਰੋਗਾਂ ਦਾ। [ਫ਼ਾਰਸੀ, ਮਰਜ਼]

ਅਰਥ-ਦੇਵਤੇ (ਜਿਸ ਗੁਰੂ ਅਮਰ ਦਾ) ਆਸਰਾ ਲੈਕੇ ਜੁੱਧ ਵਿਚ ਜਾਕੇ ਸ਼ੱਤ੍ਰੂ ਦਾ ਨਾਸ਼ ਕਰਕੇ ਫਤੇ ਪਾਉਂਦੇ ਹਨ, (ਜਿਨ੍ਹਾਂ ਦਾ) ਧਿਆਨ ਸ਼ਿਵ ਨਿਤ ਲਗਾਉਂਦਾ ਹੈ, (ਜਿਨ੍ਹਾਂ ਨੂੰ) ਮਨ ਵਿਚ ਵਸਾ ਕੇ ਮੁਨਿ (ਲੋਕ) ਗਿਆਨ ਪ੍ਰਾਪਤ ਕਰਦੇ ਹਨ, (ਉਹਨਾਂ ਨੇ) ਧਰਤੀ ਉੱਤੇ ਪ੍ਰਗਟ ਕੀਤਾ (ਕਿ ਜੋ) ਸਭਨਾਂ ਵਿਚ ਇਕਸਾਰ ਵਿਆਪ ਰਿਹਾ ਹੈ (ਉਸ ਦਾ) ਭਜਨ ਕਰੋ (ਜੋ) ਸੇਵਕ (ਹੋਕੇ ਉਨਾਂ ਦੀ) ਸ਼ਰਨ ਜਾਂਦਾ ਹੈ, ਮੁਕਤੀ ਪਾਉਂਦਾ ਹੈ, ਦੁਖਾਂ ਨੂੰ ਸਾਫ਼ ਦੇਂਦਾ ਹੈ ਤੇ ਦੋਖਾਂ (ਅਪਨਿਆਂ) ਨੂੰ ਦਲ ਸਿਟਦਾ ਹੈ। (ਉਤੇ ਓਹ) ਪ੍ਰਸੰਨ ਹੁੰਦੇ ਹਨ ਉਸ ਨੂੰ ਮੁਕਤੀ ਦਾ ਰਸਤਾ (ਯਾ ਬੂਹਾ ਐਉਂ) ਦਿੰਦੇ ਹਨ (ਕਿ ਹੇ ਜਗਜਾਸੂ) ਚਿਤ ਵਿਚ (ਉਸ ਦਾ) ਸਿਮਰਣ ਕਰ ਨਾਲ) ਕਿ ਜਨਮ ਮਰਨ ਦੇ ਸੰਕਟ ਕਟੇ ਜਾਂਦੇ ਹਨ; (ਐਸੇ ਸ਼੍ਰੀ) ਗੁਰੂ ਅ

ਨੂੰ (ਮੇਰੀ) ਜੋ ਹੋਵੇ, ਜੋ ਹੋਵੇ, ਜੋ ਹੋਵੇ।

ਭਾਵ–ਸ਼੍ਰੀ ਗੁਰੂ ਜੀ ਦੇ ਉਚੇ ਵਜੂਦ ਨੂੰ ਸ਼ਿਵ ਤੇ ਦੇਵਤੇ ਧਿਆਉਂਦੇ ਹਨ, ਪ੍ਰਿਥਵੀ ਵਿਚ ਉਹ ਆਕੇ ਨਾਮ ਦਾ ਉਪਦੇਸ਼ ਦੇਕੇ ਮੁਕਤੀ ਦਾਨ ਕਰ ਰਹੇ ਹਨ। ਅਰ ਦਾਸਾਂ ਦੇ ਸੰਕਟ ਹਰ ਰਹੇ ਹਨ।

ਹੋਰ ਅਰਥ–ਇਸ ਛਪਯ ਦਾ ਇਕ ਅਰਥ ਐਉਂ ਬੀ ਹੈ:–

ਜਿਸ (ਪਰਮੇਸ਼ੁਰ) ਦਾ ਆਸਰਾ ਲੈਕੇ(ਅਮਰ=) ਦੇਵਤੇ ਜੁੱਧ ਜਿਤਦੇ ਰਹੇ ਤੇ ਸ਼ਤ੍ਰੂ ਮਾਰਦੇ ਰਹੇ, ਸ਼ਿਵ ਜਿਸ ਦਾ ਧਿਆਨ ਲਾਉਂਦਾ ਹੈ ਤੇ ਮੁਨਿ ਜਿਸ ਨੂੰ ਦਿਲ ਵਿਚ ਧਰਕੇ ਗਿਆਨ ਪਾਉਂਦੇ ਹਨ, ਜੋ ਧਰਤੀ ਅਕਾਸ਼ ਤੇ ਪੁਰਖਾਂ ਵਿਖੇ (ਸਮਾਨ ਸੱਤਾ) ਕਰਕੇ ਇਕ ਸਮਾਨ ਸਾਰੇ ਪ੍ਰਗਟ ਹੈ (ਉਸ ਪਰਮੇਸ਼ੁਰ ਦਾ) ਮੁਕਤੀ ਦਾ ਦਰਵਾਜਾ (ਗੁਰੂ ਅਮਰ ਦੇਵ ਜੀ) ਸ਼ਰਨ ਆਏ ਦਾਸਾਂ ਨੂੰ ਦਸ ਦਿੰਦੇ ਹਨ ਕਿ ਚਿਤ ਵਿਚ ਸਿਮਰਨ ਕਰੋ, ਇਸ ਤਰ੍ਹਾਂ ਦੁਖ ਸਾੜਦੇ ਤੇ ਦੋਸ਼ਾਂ ਨੂੰ ਦਲਦੇ ਹੋਏ, ਜਿਸ ਤੇ ਪ੍ਰਸੰਨ ਹੋਣ ਮੁਕਤੀ (ਦਾ ਦਾਨ) ਉਸ ਨੂੰ ਦੇਂਦੇ ਹਨ, ਤੇ ਜਨਮ ਮਰਨ ਦਾ ਸੰਕਟ ਕੱਟ ਦੇਂਦੇ ਹਨ। ਐਸੇ ਸ਼੍ਰੀ ਗੁਰੂ ਅਮਰ (ਦੇਵ) ਜੀ ਨੂੰ ਤਿੰਨਾਂ ਕਾਲਾਂ ਵਿਚ (ਯਾ ਤਿੰਨਾਂ ਲੋਕਾਂ ਵਿਚ ਯਾ ਮਨ ਬਚ ਕਰਮ ਕਰਕੇ) ਜੋ ਹੋਵੇ, ਜੋ ਹੋਵੇ, ਜੋ ਹੋਵੇ।

ਪਰੰਤੂ ਇਹ ਅਰਥ ਜ਼ਰਾ ਖਿੱਚ ਨਾਲ ਲਾਉਣਾ ਪੈਂਦਾ ਹੈ।

ਤੀਸਰੀ ਤੁਕ ਦਾ ਪਹਿਲਾ ਅੱਧ–(ਉਸ ਪਰਮੇਸ਼ਰ ਦਾ) ਭਜਨ ਧਰਤੀ ਤੇ ਪ੍ਰਗਟ (ਕੀਤਾ ਹੈ)।

੬. ਇਸ੍ਰ ਗੁਰੂ–ਸ਼੍ਰੀ ਗੁਰੂ ਰਾਮਦਾਸ ਜੀ–ਮੰਗਲ।

ਸ੍ਰੈ–

ਹਰਤਾ ਬਿਘਨਾਨ ਮਹਾਂ ਅਘਕੋ ਉਰ ਆਤਮਗ੍ਯਾਨ ਪ੍ਰਕਾਸ਼ਤਿ ਜਨੋਂ ਹਰਿ।
ਹਦੇਤਿ ਬਸਾਇ ਸੁ ਦਾਸਨ ਕੇ ਕਮਲਾਸਨ ਧ੍ਯਾਵਤਿ ਜਾਂਹਿ ਭਜੋ ਹਰਿ।
ਹਬੀਸ ਵਿਖੇ ਅਵਤਾਰ ਭਏ ਹਤਿ ਰਾਵਣ ਕੋ ਲਿਧ ਸੰਗ ਚਮੂੰ ਹਰਿ।
ਹਾਂਦਾਸ ਤਨੈ ਰਮਦਾਸ ਗੁਰੂ ਮ੍ਰਿਗ ਮੋਹ ਸੰਘਾਰਤਿਜਨੋਂ ਬ ਛ ਕੋਹਰਿ।੧੧

ਹਰਤਾ=ਹਰ ਲੈਣ ਵਾਲਾ, ਦੂਰ ਕਰਨ ਵਾਲਾ।
ਬਿਘਨਾਨ=ਬਿਘਨਾਂ ਨੂੰ। ਬਿਘਨ ਦਾ ਬਹੁਬਚਨ। ਅਘ=ਪਾਪ।
ਆਤਮ ਗ੍ਯਾਨ=ਅਪਣੇ ਆਪ ਦਾ ਗਿਆਨ। ਅਪਣੇ ਤੱਤ ਸਰੂਪ ਦਾ ਗਿਆਨ। ਆਤਮਾ ਦਾ ਗਿਆਨ।
ਹਰਿ=ਹਨੇਰੇ ਨੂੰ ਜੋ ਹਰ ਲਵੇ ਸੋ–ਸੂਰਜ।
ਹਰਿ=ਪਾਪਾਂ ਨੂੰ ਜੋ ਹਰ ਲਵੇ ਸੋ–ਵਾਹਿਗੁਰੂ।
ਕਮਲਾਸਨ=ਕਮਲ ਹੈ ਆਸਨ ਜਿਸ ਦਾ ਸੋ–ਬ੍ਰਹਮਾ।
ਜਾਂਹਿ=ਜਿਸਨੂੰ, ਜਿਨ੍ਹਾਂ ਨੂੰ।

ਹਰਿ=ਸ਼ਿਵਜੀ। [ਸੰਸ:, ਹਰ=ਸ਼ਿਵ]
ਹਰਿ ਬੰਸ=ਸੂਰਜ ਬੰਸ। ਹਤਿ=ਮਾਰਿਆ। ਚਮੂੰ=ਸੈਨਾ।
ਹਰਿ=ਜੋ ਲੋਕਾਂ ਦੇ ਹਥੋਂ ਚੀਜ਼ਾਂ ਖੋਹ ਲਵੇ ਸੋ-ਬਾਂਦਰ।
ਹਰਿਦਾਸ=ਸ਼੍ਰੀ ਗੁਰੂ ਰਾਮਦਾਸ ਜੀ ਦੇ ਪਿਤਾ ਜੀ ਦਾ ਨਾਮ (ਭਾਈ) ਹਰੀਦਾਸ ਯਾ ਹਰਿਦਾਸ (=ਵਾਹਿਗੁਰੂ ਦਾ ਸੇਵਕ) ਸੀ।
ਤਨੈ=ਪੁੱਤ੍ਰ। ਮ੍ਰਿਗ=ਹਰਨ। ਪਰ ਮ੍ਰਿਗ ਦਾ ਅਰਥ ਉਹ ਹਾਥੀ ਭੀ ਹੈ ਜਿਸ ਦੇ ਮਸਤਕ ਵਿਚ ਚਿੱਟਾ ਤਿਲਕ ਹੁੰਦਾ ਹੈ।
ਸੰਘਾਰਤ=ਮਾਰਦੇ ਹਨ। [ਸੰਸ:, ਸੰਹਾਰ संहार]
ਬਡ ਕੇਹਰਿ=ਵੱਡਾ ਸ਼ੇਰ। ਬੱਬਰ ਸ਼ੇਰ।

ਅਰਥ-(ਅਰਥ ਤੀਸਰੀ ਤੁਕ ਤੋਂ ਤੁਰੇਗਾ, ਫਿਰ ਚੌਥੀ ਤੇ ਫਿਰ ਪਹਿਲੀ ਦੂਜੀ):-(ਤ੍ਰੈਤੇ ਜੁਗ ਵਿਖੇ ਇਕ ਰਾਮ ਜੀ) ਸੂਰਜ ਬੰਸ ਬਿਖੇ ਅਵਤਾਰੀ ਹੋਏ ਸਨ (ਜਿਨ੍ਹਾਂ ਨੇ) ਬਾਂਦਰਾਂ ਦੀ ਸੈਨਾਂ ਨਾਲ ਲੈਕੇ ਰਾਵਣ ਨੂੰ ਮਾਰਿਆ ਸੀ, (ਪਰ ਕਲਜੁਗ ਵਿਚ) ਰਾਮਦਾਸ ਜੀ ਗੁਰੂ (ਅਵਤਾਰ) ਹੋਏ ਹਨ ਜੋ (ਸ਼੍ਰੀ) ਹਰਿਦਾਸ (ਜੀ) ਦੇ ਸਪੁੱਤ੍ਰ (ਕਹਿਲਾਏ, ਇਹ ਗੁਰੂ ਜੀ) ਮੋਹ ਰੂਪੀ ਹਾਥੀ ਨੂੰ ਸ਼ੇਰ ਬੱਬਰ ਦੀ ਤਰ੍ਹਾਂ ਮਾਰਦੇ ਹਨ। (ਏਂਹ) ਮਹਾਂਨ ਪਾਪਾਂ ਤੇ (ਕਠਨ) ਵਿਘਨਾਂ ਨੂੰ ਦੂਰ ਕਰਨ ਵਾਲੇ (ਤੇ) ਹਿਰਦੇ (ਵਿਚ) ਸੂਰਜ ਵਾਂਙੂ ਆਤਮ ਗਿਆਨ ਦਾ ਪ੍ਰਕਾਸ਼ ਕਰਨ ਵਾਲੇ ਹਨ, ਆਪਣੇ ਦਾਸਾਂ ਦੇ (ਹਿਰਦੇ ਵਿਚ) ਵਾਹਿਗੁਰੂ ਨੂੰ ਵਸਾ ਦੇਂਦੇ ਹਨ, ਜਿਨ੍ਹਾਂ ਨੂੰ ਬ੍ਰਹਮਾਂ ਧਿਆਉਂਦਾ ਹੈ ਤੇ ਸ਼ਿਵਜੀ (ਜਿਨ੍ਹਾਂ ਦਾ) ਭਜਨ ਕਰਦਾ ਹੈ।

ਭਾਵ-ਇਸ ਸ੍ਰੋਜੇ ਵਿਚ ਕਵਿ ਜੀ ਨੇ-ਹਰਿ-ਪਦ ਕਈ ਵੇਰ ਵਰਤ ਕੇ ਉਸ ਦੇ ਅੱਡ ਅੱਡ ਅਰਥ ਵਰਤੇ ਹਨ। ਵਾਹਿਗੁਰੂ, ਸੂਰਜ, ਸ਼ਿਵ, ਬਾਂਦਰ, ਫਿਰ ਹਰਿਬੰਸ ਤੇ ਕੇਹਰਿ ਵਿਚ-ਹਰਿ-ਪਦ ਆਇਆ ਹੈ।

ਹੋਰ ਅਰਥ-ਸ੍ਰੋਜੇ ਦੇ ਅਰਥ ਦੂਸਰੀ ਤਰ੍ਹਾਂ ਭੀ ਲਾਉਣ ਦਾ ਯਤਨ ਹੁੰਦਾ ਹੈ, ਜਿਸ ਦਾ ਭਾਵ ਇਹ ਹੈ ਕਿ ਤੀਸਰੀ ਤੁਕ ਵਾਲੇ ਤ੍ਰੈਤਾ ਦੇ ਅਵਤਾਰ 'ਰਾਮ ਜੀ' ਹੀ ਕਲਜੁਗ ਦੇ ਗੁਰੂ ਅਵਤਾਰ-ਸ਼੍ਰੀ ਰਾਮਦਾਸ ਗੁਰੂ ਜੀ-ਹੋਏ ਹਨ।

੨. ਇਸ੍ਰ ਗੁਰੂ-ਸ਼੍ਰੀ ਗੁਰੂ ਅਰਜਨ ਦੇਵ ਜੀ-ਮੰਗਲ।

ਕਵਿੱਤ ॥ ਅਰਜਨਿ ਸੁਨਤਿ ਸੁ ਦਾਸਨ ਕੋ ਦਾਨ ਦੇਤਿ ਮੋਹ ਕੋ ਬਿਦਾਰਿਬੇ ਕੋ ਬਾਕ ਸਰ ਅਰਜਨ। ਅਰਜੁਨ ਜਸੁ ਵਿਸਤੀਰਨ ਸੰਤੋਖ ਸਿੰਘ ਜਹਾਂ ਕਹਾਂ ਜਾਨੀਅਤਿ ਮਾਨੋ ਤਰੁ ਅਰਜਨ। ਅਰਿਜਨ ਭਏ ਗਨ ਮੋਖ ਪਦ ਲਏ ਤਿਨ ਸ਼ਨਾਮ ਘਨ ਤਨ ਹੋਇ ਤੋਰੇ

ਜਮਲਾਰਜਨ। ਅਰਜ ਨ ਜਾਨਜੋ ਜਾਇ ਕੇਤੋ ਹੈ ਬਿਥਾਰ ਤੇਰੋ ਐਸੋ ਰੂਪ ਧਾਰਿ ਆਇ ਰਾਜੈਂ ਗੁਰ ਅਰਜਨ ॥੧੨॥

ਅਰਜਨਿ=ਅਰਜ਼ਾਂ ਨੂੰ, ਬੇਨਤੀਆਂ ਨੂੰ, [ਅਃ, ਅਰਜ਼]।
ਬਿਦਾਰਿਬੇ=ਮਾਰ ਦੇਣ ਨੂੰ। ਬਾਕ=ਵਾਕ, ਬਚਨ, ਬਾਣੀ।
ਸਰ=ਤੀਰ, ਬਾਣ। ਅਰਜਨ=ਪਾਂਡਵਾਂ ਵਿਚੋਂ ਤੀਸਰਾ ਭਿਰਾਉ, ਜਿਸ ਦੇ ਤੀਰ ਨਿਸ਼ਾਨੇ ਬੈਠਣ ਵਿਚ ਬੜੇ ਪ੍ਰਸਿੱਧ ਸਨ।
ਅਰਜਨ=ਉੱਜਲ। [ਸੰਸ', ਅਰ੍ਜੁਨ ਅਰ੍ਜੁਨ]।
ਵਿਸਤੀਰਨ=ਵਿਸਥਾਰ ਕਰਨ ਵਾਲਾ। ਫੈਲਾਉਣ ਵਾਲਾ। ਗਾਯਨ ਕਰਨ ਵਾਲਾ ਬੀ ਮੁਰਾਦ ਹੈ। (ਅ) ਫੈਲ ਰਿਹਾ ਹੈ।
ਤਰੁ=ਬ੍ਰਿੱਛ। ਤਰੁ ਅਰਜਨ=ਮੁਰਾਦ ਹੈ ਕਲਪ ਬ੍ਰਿੱਛ ਤੋਂ।
ਅਰਿਜਨ=ਅਰਿ=ਵੈਰੀ। ਜਨ=ਦਾਸ। ਅਰਜਨ ਭਏ=ਜੋ ਵੈਰੀ ਦਾਸ ਹੋ ਗਏ। (ਅ) ਅਰ=ਅਤੇ, ਜਨ=ਦਾਸ। ਅਰਜਨ ਭਏ=ਅਤੇ ਜੋ ਆਪ ਦੇ ਦਾਸ ਹੋਏ ਹਨ। ਗਨ=ਦਲ, ਝੁੰਡ, ਸਾਰੇ, ਸਮੂਹ।
ਸ਼ਜਾਮ ਘਨ=ਕਾਲਾ ਬੱਦਲ, ਕਾਲੇ ਬੱਦਲ ਵਰਗਾ ਰੰਗ ਹੋਵੇ ਜਿਸ ਦਾ ਸੋ=ਕ੍ਰਿਸ਼ਨ।
ਜੁਮਲਾਰਜਨ=ਅਰਜਨ ਇਕ ਪ੍ਰਕਾਰ ਦਾ ਬ੍ਰਿੱਛ ਹੈ ਜੋ ਹਿੰਦ ਵਿਚ ਹੁੰਦਾ ਹੈ, ਲਕੜੀ ਬੜੀ ਮਜ਼ਬੂਤ ਹੁੰਦੀ ਹੈ। ਇਹ ਬ੍ਰਿੱਛ ਧਰਤੀ ਤੋਂ ਹੀ ਦੋ ਸ਼ਾਖਾਂ ਯਾ ਦੋ ਬ੍ਰਿੱਛ ਨਾਲੋ ਨਾਲ ਜਸੋਧਾਂ ਦੇ ਘਰ ਗੋਕਲ ਵਿਚ ਉਗਿਆ ਹੋਇਆ ਸੀ, ਜਿਸ ਵਿਚ ਜਸੋਧਾਂ ਨੇ ਕ੍ਰਿਸ਼ਨ ਜੀ ਨੂੰ ਖੰਨੂ ਦਿੱਤਾ ਸੀ, ਕ੍ਰਿਸ਼ਨ ਜੀ ਨੇ ਖਿੱਚ ਕੇ ਦੋਇ ਦਰੱਖਤ ਪੁਟ ਘੱਤੇ। ਕਹਿੰਦੇ ਹਨ ਕਿ ਇਹ ਦੋ ਬ੍ਰਿੱਛ ਨਹੀਂ ਸਨ, ਪਰ ਕੁਬੇਰ ਦੇ ਦੋ ਪੁੱਤ੍ਰ ਮਣਿਗ੍ਰੀਵ ਤੇ ਨਲਕੂਬਰ ਸਨ, ਜਿਨ੍ਹਾਂ ਨੂੰ ਨਾਰਦ ਜੀ ਨੇ ਮਦ ਪੀਤੇ ਹੋਏ ਨੰਗੇ ਜਲ-ਕ੍ਰੀੜਾ ਕਰਦੇ ਵੇਖਕੇ ਸ੍ਰਾਪ ਦੇਕੇ ਅਰਜਨ ਬ੍ਰਿੱਛ ਬਣਾ ਦਿੱਤਾ ਸੀ। ਜਦੋਂ ਕ੍ਰਿਸ਼ਨ ਜੀ ਨੇ ਇਹ ਬ੍ਰਿੱਛ ਪੁਟ ਘੱਤੇ ਤਾਂ ਕਹਿੰਦੇ ਹਨ ਉਨ੍ਹਾ ਦੀ ਕਲਿਆਨ ਹੋ ਗਈ। ਕਵਿ ਜੀ ਦੀ ਮੁਰਾਦ ਹੈ ਕਿ ਗੁਰੂ ਅਰਜਨ ਜੀ ਨੇ ਰੱਬੀ ਰੋ ਦੀਆਂ ਅਟਕਾਂ ਖੁੰਨ ਘੱਤੀਆਂ। (ਅ) ਇਹ ਬੀ ਮੁਰਾਦ ਹੋ ਸਕਦੀ ਹੈ ਕਿ ਜਿਨ੍ਹਾਂ ਵੈਰੀਆਂ ਨੇ ਆਪ ਅੱਗੇ ਅਟਕ ਪਾਈ ਆਪ ਨੇ ਉਹਨਾਂ ਦਾ ਉਧਾਰ ਕੀਤਾ ਜਿਸ ਤਰ੍ਹਾਂ ਕ੍ਰਿਸ਼ਨ ਨੇ ਜਮਲਾਰਜਨ ਦਾ। [ਸੰਸਃ, ਯਮਲਾਰ੍ਜੁਨ ਯਮਲਾਰ੍ਜੁਨ ਯਮਲ=ਜੋੜਾ। ਅਰਜਨ=ਬ੍ਰਿੱਛ ਦਾ ਨਾਉਂ।]
ਅਰਜਨ=ਅਰਜ+ਨ=ਅਰਜ਼=ਚੁੜਾਉ। [ਅਰਬੀ, ਅਰਜ਼=ਚੁੜਾਣ]

ਜਿਥੇ ਅਰਜ਼ ਦਾ ਵਰਤਾਉ ਐਸਾ ਹੋਵੇ ਜੈਸਾ ਕਿ ਏਥੇ ਹੈ ਓਥੇ ਤੁਲ=ਲੰਮਾਣ ਦੀ ਮੁਰਾਦ ਨਾਲ ਲੈ ਲੋਂਦੇ ਹਨ।
(ਅਰਜ਼ਨ ਦੇ ਨਾਲ ਤੁਲਨ ਸੰਭਾਵਿਤ ਹੁੰਦਾ ਹੈ।)
ਜਿਥੇ ਚੁੜੱਤਨ ਕਹੀ ਓਥੇ ਲੰਬਾਣ ਦੀ ਸੰਭਾਵਨਾਂ ਆਪੇ ਆ ਗਈ, ਮਰਾਦ ਹੈ ਪ੍ਰਮਾਣ ਤੋਂ। (ਅ) ਕੀਮਤ [ਫਾਰਸੀ,ਅਰਜ਼]।

ਰਾਜੈ=ਰਾਜ ਰਹੇ ਹਨ, ਪ੍ਰਕਾਸ਼ਮਾਨ ਹਨ।

ਅਰਜਨ=ਸ਼੍ਰੀ ਗੁਰੂ ਅਰਜਨ ਦੇਵ ਜੀ, ਗੁਰੂ ਰਾਮਦਾਸ ਜੀ ਦੇ ਸਪੁੱਤ੍ਰ ਇਨ੍ਹਾਂ ਦਾ ਨਾਮ-ਅਰਜਨ-ਇਨ੍ਹਾਂ ਦੇ ਸਰੀਰ, ਮਨ ਤੇ ਆਤਮਾਂ ਦੀ ਸ੍ਰੇਤੇ ਉੱਜਲਤਾ ਕਰਕੇ ਰਖਿਆ ਗਿਆ ਸੀ। ਫਿਰ ਆਪ ਦੇ ਕੀਤੇ ਰੂਹਾਨੀ ਕੰਮਾਂ ਬਾਬਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵਾਕ ਹੈ:—
'ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ॥'

[ਰਾਮ: ਵਾਰ ਆਦਿ ਸਲੋ:

ਅਰਥ—(ਅਰਥ ਚੌਥੀ ਤੁਕ ਤੋਂ ਟੁਰੇਗਾ ਫਿਰ ਪਹਿਲੀ ਤੇ ਫਿਰ ਤੀਜੀ ਦੂਜੀ:—

੪. ਐਸਾ (ਅਚਰਜ) ਰੂਪ ਧਾਰਕੇ ਗੁਰੂ ਅਰਜਨ ਦੇਵ ਜੀ (ਜਗਤ ਵਿਚ) ਆਕੇ ਪ੍ਰਕਾਸ਼ ਰਹੇ ਹਨ ਕਿ ਪ੍ਰਮਾਣ ਨਹੀਂ ਜਾਣਿਆਂ ਜਾਂਦਾ ਕਿ ਆਪਦੇ (ਪ੍ਰਕਾਸ਼ ਦਾ) ਕਿਤਨਾਕੁ ਵਿਸਥਾਰ ਹੈ।

੧. (ਆਪਨੇ ਦਾਸਾਂ ਦੀਆਂ ਅਰਜ਼ਾਂ ਸੁਣਕੇ (ਉਨ੍ਹਾਂ ਨੂੰ ਮਨ ਮੰਗੀ ਮੁਰਾਦ ਦਾ) ਦਾਨ ਦੇਂਦੇ ਹੋ (ਉਨ੍ਹਾਂ ਦੇ) ਮੋਹ (ਰੂਪੀ ਸ਼ੱਤ੍ਰੂ ਨੂੰ) ਮਾਰ ਦੇਣ ਲਈ (ਆਪਦੇ) ਵਾਕ ਅਰਜਨ ਦੇ ਤੀਰਾਂ (ਵਾਂਙੂ ਅਮੋਘ) ਹਨ।

੩. (ਜੋ) ਸ਼ੱਤ੍ਰੂ (ਆਪਦੇ) ਦਾਸ ਹੋ ਗਏ (ਉਨ੍ਹਾਂ ਨੇ) ਮੁਕਤੀ ਦੇ ਸਾਰੇ ਪਦ (ਪ੍ਰਾਪਤ ਕਰ) ਲਏ (ਜਿੰਨ੍ਹਾਂ ਨੇ ਆਪਦੇ ਦੈਵੀ ਕੰਮ ਅਗੇ ਜੋ ਅਟਕਾਂ ਪਾਈਆਂ ਉਨ੍ਹਾਂ ਨੂੰ ਆਪਦਾ) ਸਰੀਰ (ਐਉਂ) ਉਖੇੜ ਦੇਣ ਵਾਲਾ ਹੋਕੇ ਲੱਗਾ (ਜਿਵੇਂ) ਕ੍ਰਿਸ਼ਨ ਜੀ ਦਾ (ਸਰੀਰ) ਯੁਮਲਾਰਜਨ ਨੂੰ (ਲੱਗਾ ਸੀ)।

੨. (ਤਾਂਤੇ ਆਪਦਾ) ਉੱਜਲ ਯੱਸ਼ ਕਲਪਬਿੱਛ ਵਾਂਙ (ਅੱਗੇ ਹੀ) ਸਭ ਜਗਾ ਪ੍ਰਸਿੱਧ ਹੈ (ਕਵਿ) ਸੰਤੋਖ ਸਿੰਘ ਤਾਂ (ਕੇਵਲ ਉਸ ਯਸ਼ ਦਾ) ਵਿਸਥਾਰ ਕਰਨ ਵਾਲਾ (ਇਕ ਢਾਢੀ) ਹੈ।

ਹੋਰ ਅਰਥ—ਹੋਰ ਅਰਥ ਲਾਉਣ ਦਾ ਬੀ ਐਉਂ ਜਤਨ ਹੁੰਦਾ ਹੈ:—

੨. ਕਵੀ ਸੰਤੋਖ ਸਿੰਘ ਜੀ ਆਖਦੇ ਹਨ (ਆਪ ਦਾ) ਉੱਜਲ ਜਸ ਫੈਲ ਰਿਹਾ ਹੈ, ਜਿੱਥੇ ਕਿੱਥੇ ਮਾਨੋਂ ਕਲਪ ਬਿੱਛ ਹੀ ਜਾਣੀਦਾ ਹੈ, ਅਥਵਾ ਆਪ ਦਾ ਐਤਨਾ ਜਸ ਫੈਲ ਰਿਹਾ ਹੈ ਕਿ ਓਸ ਦਾ—ਅਰਜ਼+ਨ=ਮਾਪ ਨਹੀਂ ਹੈ।

੩. ਅਰਜਨ=ਬਿਨੈਵੰਤ—ਜੋ ਬਿਨੈਵੰਤ ਹੋਏ ਸਾਰਿਆਂ ਨੇ ਹੀ ਮੁਕਤੀ ਪਦ ਪਾ ਲਏ, ਆਪ ਨੇ ਹੀ ਸ਼੍ਰੀ ਕ੍ਰਿਸ਼ਨ ਸ੍ਵਰੂਪ ਧਾਰਕੇ ਜੁਮਲਾਰਜਨ ਤੋੜੇ ਸਨ, ਅਥਵਾ—ਅਰ ਜਨ ਭਏ=ਜੋ ਦਾਸ ਹੋਏ ਉਨ੍ਹਾਂ ਮੁਕਤੀ ਪਾਈ।

੮. ਇਸ੍ਟ ਗੁਰੁ—ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ—ਮੰਗਲ।

ਸੂਰ, ਸੁਰਾਨਿ ਕੇ ਹਾਨਿ ਕਰੇ ਛਿਤ ਆਨਤਿ ਭੇ ਬਨਿ ਕੇ ਤਨ ਸੂਰ।
ਸੂਰਤ ਸੁੰਦਰ ਜੋ ਸਿਮਰੈ ਉਰ ਮੈਂ ਤਤ ਗਯਾਨ ਲਹੈ ਮਤਿ ਸੂਰ।
ਸੂਰ ਗਹੈ ਕਰ ਮੈਂ ਰਣ ਕੇ ਪ੍ਰਿਯ ਨਿੰਦਕ ਜੇ ਦੁਖ ਪਾਇ ਬਿਸੂਰ।
ਸੂਰ ਬਿਸਾਲ ਕ੍ਰਿਪਾਲ ਗੁਰੂ ਹਰਿ ਗੋਬਿੰਦ ਜੀ ਤਮ ਸ਼ੱਤ੍ਰੂਨ ਸੂਰ ॥੧੩॥

ਸੂਰ=ਸ਼ੇਰ। [ਸੰਸ:, ਸ਼ੂਰ:=ਸ਼ੇਰ] (ਅ) ਸੂਲ, ਦੁਖ, ਕਸ਼ਟ।
ਸੁਰਾਨ ਕੇ ਹਾਨ ਕਰੇ=ਜੋ ਦੇਉਤਿਆਂ ਨੂੰ ਹਾਨੀ ਕਰੇ, ਭਾਵ ਦੈਂਤ।
(ਅ) ਸੂਰ ਸੁਰਾਨ ਕੇ ਹਾਨ ਕਰੇ=ਦੇਵਤਿਆਂ ਦੇ ਦੁਖ ਦੂਰ ਕੀਤੇ।
ਛਿਤ=ਕਿਸ਼ਤ=ਧਰਤੀ। (ਅ) ਰਣਭੂਮੀ। (ਏ) ਤਬਾਹੀ।
ਤਨ ਸੂਰ=ਸੂਰ ਤਨ=ਵਰਾਹ ਤਨ। ਸੂਰ ਵਰਗਾ ਸਰੀਰ, ਬ੍ਰਾਹ ਰੂਪ।
(ਵਿਸ਼ਨੂੰ ਜੀ ਦਾ ਤੀਸਰਾ ਅਵਤਾਰ ਬ੍ਰਾਹ ਮੰਨਦੇ ਹਨ)।
(ਸ) ਸੂਰ ਦਾ ਅਰਥ ਕ੍ਰਿਸ਼ਨ ਭੀ ਹੈ।
ਸੂਰ=ਪੰਡਿਤ। ਪੰਡਿਤਾਂ। [ਸੰਸ:, ਸੂਰਿ=ਪੰਡਿਤ]।
(ਅ) ਮਤਿ ਸੂਰ=ਜੋ ਬੁੱਧੀ ਦੇ ਸੂਰਮੇ ਹਨ।
ਸੂਰ=ਬਰਛਾ। ਕੋਈ ਸ਼ਸਤ੍ਰ। [ਸੰਸ:, ਸ਼ੂਲ=ਬਰਛਾ, ਸ਼ਸਤ੍ਰ]।
ਬਿਸੂਰ=ਕਸ਼ਟ, ਮਹਾਂ ਦੁਖੀ। [ਸੰਸ:, ਵਿਸੂਰਣੰ=ਕਸ਼ਟ]।
(ਅ) ਪੰਜਾਬੀ ਵਿਸੂਰਣਾਂ=ਝੂਰਣ ਨੂੰ ਬੀ ਕਹਿੰਦੇ ਹਨ।
ਦੁਖ ਪਾਇ ਬਿਸੂਰ=ਦੁਖ ਪਾਉਂਦੇ ਤੇ ਝੂਰਦੇ ਹਨ।
ਸੂਰ=ਬਹਾਦਰ, ਸੂਰਮਾਂ। [ਸੰਸ:, ਸੂਰ=ਬਹਾਦੁਰ]।
ਸੂਰ=ਸੂਰਜ। [ਸੰਸ:, ਸ਼ੂਰ=ਸੂਰਜ]।

ਇਸ ਪਦ ਵਿਚ ਅੱਠ ਵੇਰ—ਸੂਰ—ਪਦ ਆਯਾ ਹੈ, ਅਰਥ ਐਉਂ ਹਨ:—

ਪਦ	ਮੂਲ	ਅਰਥ
੧. ਸੂਰ	ਸ਼ੂਰ: [ਸੰਸ:,]	ਸ਼ੇਰ।
੨. ਸੂਰ	ਸ਼ੂਰ [ਸੰਸ:,]	ਬਰਾਹ।
੩. ਸੂਰਤ	ਕੇਵਲ ਸੂਰਤ ਪਦ ਦੇ ਪਹਿਲੇ ਦੋ ਅੱਖਰ [ਫਾਰਸੀ ਸੂਰਤ]।	ਸ਼ਕਲ।
੪. ਸੂਰ	ਸੂਰਿ [ਸੰਸ:,]	ਪੰਡਿਤ।
੫. ਸੂਰ	ਸ਼ੂਲ [ਸੰਸ:,]	ਬਰਛਾ।
੬. ਬਿਸੂਰ	ਵਿਸੂਰ ਦੇ ਅੰਤਲੇ ਦੋ ਅੱਖਰ ਸੂਰ ਹਨ। [ਸੰਸ:, ਵਿ+ਸੂਰ, ਵਿਸ਼ੇਸ਼ ਕਰਕੇ। ਸੂਰ,=ਦੁੱਖ ਦੇਣਾ]	ਕਸ਼ਟ।

੭. ਸ਼ੂਰ	ਸ਼ੂਰ [ਸੰਸ:,]	ਬਹਾਦੁਰ।	
੮. ਸੂਰ	ਸ਼ੂਰ [ਸੰਸ:,]	ਸੂਰਜ।	

ਅਰਥ–ਦੇਵਤਿਆਂ ਨੂੰ ਹਾਨੀ ਦੇਣ ਵਾਲੇ (ਦੈਂਤਾਂ) ਤੋਂ (ਜਿਵੇਂ ਵਿਸ਼ਨੂੰ ਜੀ) ਬਰਾਹ ਰੂਪ ਬਣਕੇ ਪ੍ਰਿਥਵੀ ਲੈ ਆਏ (ਤਿਵੇਂ ਆਪ ਮੁਗਲ ਮਲੇਛਾਂ ਤੋਂ ਭਾਰਤ ਭੂਮੀ ਛੁਡਾਉਣ ਲਈ) ਸ਼ੇਰ (ਰੂਪ ਧਾਰਕੇ ਆਏ ਹੋ)।

ਆਪ ਦੀ ਸੁਹਣੀ ਸੂਰਤ ਜੋ ਸਿਮਰੇ (ਉਹ) ਆਪਣੇ ਹਿਰਦੇ ਵਿਚ ਤਤਗ਼ਯਾਨ ਪ੍ਰਾਪਤ ਕਰੇਗਾ; ਤੇ ਓਸ ਦੀ ਬੁਧੀ ਪੰਡਿਤ ਹੋ ਜਾਏਗੀ।

(ਤੁਸੀਂ) ਰਣ ਦੇ ਪਿਆਰੇ ਹੋ (ਜਦੋਂ) ਬਰਛਾ ਹੱਥ ਵਿਚ ਫੜਦੇ ਹੋ (ਤਾਂ) ਜੋ ਨਿੰਦਕ ਹਨ (ਉਹ) ਦੁੱਖ ਤੇ ਕਸ਼ਟ ਪਾਉਂਦੇ ਹਨ।

(ਹੇ) ਗੁਰੂ ਹਰਿਗੋਬਿੰਦ ਜੀ! (ਤੁਸੀਂ) ਬੜੇ ਸਰਮੇ ਹੋ, ਕ੍ਰਿਪਾਲ ਹੋ, ਵੈਰੀਆਂ (ਰੂਪੀ) ਹਨੇਰੇ ਨੂੰ ਸੂਰਜ ਹੋਕੇ ਢੁੱਕਦੇ ਹੋ।

ਹੋਰ ਅਰਥ–(੧) (ਯਵਨੀ ਲੋਕ ਜੋ) ਸੂਰਾਂ (ਵਰਗੇ ਮਲੇਛ ਸਨ ਭਾਰਤ) ਭੂਮਿ ਤੇ ਆ ਗਏ (ਤੇ ਹਿੰਦੀ ਜੋ) ਦੇਵਤਾ (ਸਨ ਉਨ੍ਹਾਂ ਦੀ) ਹਾਨੀ ਕਰ ਰਹੇ ਸਨ। (ਆਪ ਉਹਨਾਂ ਦੀ ਰਖ੍ਯਾ ਤੇ ਧਰਤੀ ਨੂੰ ਮਲੇਛਾਂ ਤੋਂ ਛੁਡਾਉਣ ਲਈ) ਵਿਸ਼ਨੁ ਰੂਪ ਹੋਕੇ ਆਏ।

(੩) ਰਣ ਦੇ ਪਿਆਰੇ ਭਾਵ ਜੋਧਾ ਹੋਕੇ ਬਰਛਾ ਹੱਥ ਵਿਚ ਲੈਕੇ (ਆਪ ਨੇ ਐਸਾ ਫੇਰਿਆ ਕਿ) ਨਿੰਦਕ (ਮਲੇਛ) ਦੁਖੀ ਹੋਕੇ ਝੁਰਣ ਲਗੇ।

(੪) (ਜ਼ੁਲਮ ਦਾ) ਹਨੇਰਾ (ਪਸਾਰਨ ਵਾਲੇ, ਦੇਸ ਦੇ) ਵੈਰੀਆਂ ਨੂੰ ਬੜੇ ਸੂਰਮਾ ਕ੍ਰਿਪਾਲੂ ਗੁਰੂ ਹਰਿਗੋਬਿੰਦ ਜੀ ਸੂਰਜ ਵਾਂਙੂ ਲਗੇ ਭਾਵ ਉਹਨਾਂਨੂੰ ਪ੍ਰਾਜੇ ਕਰ ਦਿੱਤਾ!

(੨) ਐਸੇ (ਸ਼ਤਿਗੁਰੂ ਦੀ ਜਲਾਲ ਤੇ ਜਮਾਲ ਦੋਹਾਂ ਤਰ੍ਹਾਂ ਨਾਲ) ਸੁੰਦਰ ਸੂਰਤ ਨੂੰ ਜੋ ਕੋਈ ਸਿਮਰੇ ਉਹ ਦਿਲ ਵਿਚ ਤਤ੍ ਗ਼ਯਾਨੀ ਤੇ (ਵਰਤੋਂ ਵਿੱਚ) ਸੂਰਮਗਤੀ ਦੀ ਬੁੱਧੀ ਵਾਲਾ ਹੋ ਜਾਏਗਾ, ਭਾਵ ਗ਼ਯਾਨੀ ਬੀ ਹੋਵੇਗਾ ਤੇ ਜ਼ੁਲਮ ਕਸ਼ਟ ਦਾ ਮੁਕਾਬਲਾ ਕਰਨੇ ਵਾਲਾ ਸੂਰਮਾ ਬੀ ਹੋਵੇਗਾ।

ਦੂਜੀ ਤੁਕ ਵਿਚ –ਮਤਿ ਸੂਰ=ਜੋ ਬੁੱਧੀ ਦੇ ਸੂਰਮੇਂ ਹਨ।

(੩) 'ਸੂਰ ਗਹੇ ਕਰ ਮੈ, ਰਣਕੇ, ਪ੍ਰਿਯ ਨਿੰਦਕ', ਐਉਂ ਪਾਠ ਬੀ ਕਰਦੇ ਹਨ, ਅਰਥ ਹੋਣਗੇ–ਹੱਥ ਵਿਚ ਬਰਛਾ ਫੜਕੇ (ਜਦ ਆਪ) ਰਣ ਵਿਚ (ਆਉਂਦੇ ਹਨ) ਤਾਂ ਆਪ ਦੇ ਪਿਆਰਿਆਂ ਦੇ ਨਿੰਦਕ ਕਸ਼ਟਾਤੁਰ ਹੋ ਜਾਂਦੇ ਹਨ।

ਭਾਵ–ਛਿਤ ਤੇ ਸੂਰ ਪਦ ਤੋਂ ਪਹਿਲੀ ਤੁਕ ਦੇ ਅਰਥ 'ਬਰਾਹ ਅਵਤਾਰ' ਵਾਲੇ ਕਰਨ ਦੀ ਰਗ਼ਬਤ ਰਹੀ, ਪਰੰਤੂ ਜੇ ਇਹ ਖਿਆਲ ਛੱਡਕੇ ਸ਼੍ਰੀ ਗੁਰ ਨਾਨਕ ਪ੍ਰ: ਪ੍ਰ: ਅਧਯਾਯ ੧ ਅੰਕ ੧੫ ਵਲ ਧਿਆਨ ਕਰੀਏ ਤਾਂ ਇਹ ਸਾਰਾ ਛੰਦ ਗੁਰੂ ਜੀ ਦੇ ਸਨੱਧ ਬੱਧ ਰੂਪ ਵਲ ਲੱਗਦਾ ਹੈ। 'ਸ਼੍ਰੀ ਗੁਰੂ ਹਰਿਗੋਬਿੰਦ ਬਰ ਸਨਧ ਬੱਧ ਧਰ ਧਯਾਨ' ਇਥੇ ਓਸੇ ਸਨੱਧ ਬੱਧ ਸ੍ਵਰੂਪ ਦਾ ਚਿੱਤ੍ਰ ਰਣਭੂਮੀ ਵਿਚ ਖਿੱਚ ਰਹੇ ਜਾਪਦੇ ਹਨ। ਕਿਉਂਕਿ ਪ੍ਰਕਰਣ ਸਾਰਾ ਰਣਖੇਤ੍ਰ ਦਾ ਹੈ। ਫੇਰ ਅਰਥ ਐਉਂ ਹੈ:–

(ਸ਼੍ਰੀ ਗੁਰੂ ਹਰਿਗੋਬਿੰਦ ਜੀ ਛਿਤ ਆਨਤ ਭੇ) ਰਣਭੂਮੀ ਵਿਚ ਸੂਰਮਾਂ ਸ੍ਵਰੂਪ ਧਾਰ ਕੇ ਆਏ (ਜਿੱਥੇ ਜੰਗ ਰਚਾ ਕੇ) ਸੂਰਮਿਆਂ ਦੇ ਸੂਰਮੱਤਣ ਨੂੰ ਨਾਸ਼ ਕਰਦੇ ਭਏ। ਓਸ ਸੁਹਣੀ ਸੂਰਤ ਨੂੰ ਜੋ ਯਾਦ ਕਰੇ ਓਹ ਹਿਰਦੇ ਵਿਚ ਤਾਂ ਤੱਤ ਗਯਾਨ ਨੂੰ ਪਾਏਗਾ ਤੇ ਬੁੱਧੀ ਵਿਚ ਸੂਰਮੱਤਣ ਭਾਵ ਬੀਰ ਰਸ ਪ੍ਰਾਪਤ ਕਰੇਗਾ। ਮਤਲਬ ਇਹ ਹੈ ਕਿ ਗੁਰੂ ਜਸੋਤੀ ਦੇ ਸੁਤੇ ਪ੍ਰਭਾਵ ਪੈਣ ਕਰਕੇ ਤਾਂ ਤੱਤ ਗਯਾਨ ਪਾਏਗਾ ਤੇ ਰਣ ਛੇਤ੍ਰ ਵਿਚ ਸਨੱਧ ਬੱਧ ਬੀਰ ਰਸ ਦੇ ਪ੍ਰਭਾਵ ਪੈਣ ਤੋਂ ਸੂਰਮੱਤਣ ਪਾਏਗਾ। ਇਸੀ ਤਰ੍ਹਾਂ ਰਣ ਵਿਚ ਬਰਛਾ ਲੈਕੇ ਆਉਣਾ ਸ਼ਤ੍ਰੂਆਂ ਦਾ ਪ੍ਰਾਜੈ ਕਰਨਾ, ਗਲ ਕੀ ਸਾਰੇ ਛੰਦ ਵਿਚ ਓਹੋ ਰੂਪਕ ਨਿਭਿਆ ਹੋਇਆ ਹੈ।

੯. ਇਸ਼੍ਟ ਗੁਰੂ—ਸ਼੍ਰੀ ਗੁਰੂ ਹਰਿਰਾਇ ਜੀ—ਮੰਗਲ।

ਸ੍ਰੈਯਾ ॥ ਤਾਰਾ ਬਿਲੋਚਨ ਸੋਚਨ ਮੋਚਨ ਦੇਖਿ ਬਿਸ਼ੇਖ ਬਿਸੈ ਬਿਸ ਤਾਰਾ।
ਤਾਰਾ ਭਵੋਦਧਿ ਤੇ ਜਨ ਕੋ ਗਨ ਕੀਰਤਿ ਸੇਤੁ ਕਰੀ ਬਿਸਤਾਰਾ।
ਤਾਰਾ ਮਲੇਛਨ ਕੇ ਮਤ ਕੋ ਉਦਿਤੇ ਦਿਨਨਾਥ ਜਥਾ ਨਿਸ ਤਾਰਾ।
ਤਾਰਾਰਿਦੈ ਉਪਦੇਸ਼ ਦੈ ਖੋਲਤਿ,ਸ਼੍ਰੀਹਰਿਰਾਇ ਕਰੇ ਨਿਸਤਾਰਾ॥੧੪॥

ਤਾਰਾ=ਅੱਖ ਦੀ ਪੁਤਲੀ। [ਸੰਸ:, ਤਾਰੇ:]
ਬਿਲੋਚਨ=ਅੱਖ [ਸੰਸ:, ਵਿਲੋਚਨ]। ਸੋਚਨ=ਸੋਚਾਂ। ਫਿਕਰ।
ਮੋਚਨ=ਦੂਰ ਕਰਨ ਵਾਲਾ। [ਸੰਸ:, ਮੋਚਨ=ਦੂਰ ਕਰਨਾ।]
ਬਿਸ਼ੇਖ=ਵਿਸ਼ੇਸ਼ ਕਰਕੇ, ਗਹੁ ਨਾਲ, ਮੁਰਾਦ ਹੈ ਪਿਆਰ ਤੇ ਸ਼ਰਧਾ ਦੇ ਭਾਵ ਨਾਲ।
ਬਿਸ਼ੈ=ਵਿਸ਼ਯਾ, ਕਾਮ ਕ੍ਰੋਧ ਲੋਭ ਆਦਿਕ ਵਿਸ਼ਯ।
ਬਿਸ=ਜ਼ਹਿਰ [ਸੰਸ:, ਵਿਸ਼]।
ਤਾਰਾ=ਮੁਕਤ ਕੀਤਾ, ਛੁਡਾਇਆ। [ਸੰਸ:, ਤਾਰਣੰ=ਮੁਕਤ ਕਰਨਾ]
ਤਾਰਾ=ਤਾਰਿਆ, ਪਾਰ ਕੀਤਾ [ਸੰਸ:, ਤਾਰਣੰ=ਪਾਰ ਕਰਨਾ]।
ਭਵੋਦਧਿ=ਭਵ ਸਾਗਰ [ਸੰਸ:, ਭਵ+ਉਦਧਿ=ਸੰਸਾਰ ਸਾਗਰ] ਮੁਰਾਦ ਹੈ ਸੰਸਾਰ ਦੇ ਮੋਹ, ਮਾਯਾ, ਦੁਖ, ਕਲੇਸ਼ ਤੋਂ।
ਸੇਤੁ=ਪੁਲ [ਸੰਸ:, ਸੇਤੁ:]।
ਬਿਸਤਾਰਾ=ਤਾਣਿਆ। ਫੈਲਾਇਆ, ਦੋ ਕਿਨਾਰਿਆਂ ਦੇ ਵਿਚ ਬੰਨ੍ਹ ਦਿੱਤਾ। [ਸੰਸ:, ਵਿਸ੍ਤਾਰ=ਫੈਲਾਵ]
ਤਾਰਾ=ਤਾੜਿਆ, ਝਿੜਕ ਦਿੱਤਾ, ਮਾਤ ਕੀਤਾ। [ਸੰਸ: ਤਾੜਨੰ]
ਉਦਿਤੇ=ਉਦਯ, ਚੜ੍ਹਨਾ ਸੂਰਜ ਦਾ।
ਦਿਨਨਾਥ=ਦਿਨ ਦਾ ਮਾਲਕ=ਸੂਰਜ।
ਨਿਸਤਾਰਾ=ਰਾਤ ਦੇ ਤਾਰਿਆਂ (ਨੂੰ) [ਸੰਸ:, ਨਿਸ਼ਾ=ਰਾਤ। ਤਾਰਾ=ਸ੍ਤਾਰਾ]।

ਤਾਰਾ=ਤਾਲਾ, ਜੰਦਰਾ [ਸੰਸ:, ਤਾਲਕ। ਹਿੰਦੀ ਤਾਲਾ]।
ਨਿਸਤਾਰ=ਪਾਰ ਉਤਾਰਾ, ਮੁਕਤੀ, (ਸੰਸ:, ਨਿਸ੍ਤਾਰ:)

ਅਰਥ–(ਜਿਨ੍ਹਾਂ ਦੀ) ਅੱਖ ਦੀ ਪੁਤਲੀ (ਦਾ ਸੁਭਾਵਕ ਦਰਸ਼ਨ ਮਨ ਦੇ) ਫਿਕਰਾਂ ਨੂੰ ਦੂਰ ਕਰਨ ਵਾਲਾ ਹੈ, (ਪਰ ਜਿਸਨੇ) ਗਹੁ ਨਾਲ ਤੱਕਿਆ (ਇਸ ਨੇ ਉਸਨੂੰ ਵਿਸ਼ੇ ਰੂਪੀ) ਜ਼ਹਰ (ਤੋਂ) ਮੁਕਤ ਕੀਤਾ,

(ਜਿਨ੍ਹਾਂ ਨੇ ਵਾਹਿਗੁਰੂ ਦੇ) ਕੀਰਤਨ ਦਾ ਪੁਲ (ਲੋਕ ਪ੍ਰਲੋਕ ਦੇ ਵਿਚਕਾਰ) ਤਾਣਕੇ (ਅਪਣੇ) ਦਾਸਾਂ ਦੇ ਸਮੂਹਾਂ ਨੂੰ ਭਵਸਾਗਰ ਤੋਂ ਪਾਰ ਕੀਤਾ ਹੈ,

(ਜਿਨ੍ਹਾਂ ਨੇ) ਮਲੇਛਾਂ ਦੇ ਮਤ ਨੂੰ (ਐਉਂ) ਤਾੜਨਾਂ ਕੀਤੀ ਹੈ (ਜਿਵੇਂ) ਸਰਜ ਦੇ ਉਦੇ ਹੋਣ ਨਾਲ ਰਾਤ ਦੇ ਤਾਰਿਆਂ ਨੂੰ (ਤਾੜਨਾਂ ਹੋ ਜਾਂਦੀ ਹੈ),

(ਐਸੇ) ਸ਼੍ਰੀ ਗੁਰੂ ਹਰਿ ਰਾਇ ਜੀ (ਜਗਜਾਸੂਆਂ ਦੇ) ਹਿਰਦੇ ਦੇ ਜੰਦਰੇ ਨੂੰ ਉਪਦੇਸ਼ ਦੇਕੇ ਖੋਹਲ ਦਿੰਦੇ ਹਨ (ਮੇਰਾ ਭੀ) ਪਾਰ ਉਤਾਰਾ (ਕਲਜਾਨ) ਕਰਨ।

ਹੋਰ ਅਰਥ–ਪਹਿਲੀ ਤੁਕ ਦਾ ਅਰਥ ਐਉਂ ਭੀ ਲਗਦਾ ਹੈ:–

ਵਿਸ਼ੇਸ਼ ਕਰਕੇ ਜੋ ਦੇਖੀਦਾ ਹੈ (ਜਗਤ ਵਿਚ) ਵਿਸ਼ਿਆਂ ਦਾ ਪਸਾਰਾ (ਇਸਦੀ) ਚਿੰਤਾਂ ਤੋਂ ਨੇਤ੍ਰਾਂ ਦੀ (ਕ੍ਰਿਪਾ) ਦ੍ਰਿਸ਼ਟੀ ਨਾਲ ਛੁੜਾ ਲੈਂਦੇ ਹਨ (ਗੁਰੂ ਜੀ)। [ਤਾਰਾ ਬਿਲੋਚਨ= ਨੇਤ੍ਰਾਂ ਦੀ ਦ੍ਰਿਸ਼ਟੀ]।

੧੦. ਇਸ੍ਰ ਗੁਰੂ–ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ–ਮੰਗਲ।

ਸ਼੍ਰੀ ਸਤਿਗੁਰੁ ਪੂਰਨ ਹਰਿ ਕ੍ਰਿਸ਼ਨ। ਕ੍ਰਿਸ਼ਨਬਰਤਮਾਂ ਬਨ ਅਘ ਕ੍ਰਿਸ਼ਨ। ਕ੍ਰਿਸ਼ਨ ਸਰੂਪਦਾਸ ਜਿਸ ਕ੍ਰਿਸ਼ਨ।ਕ੍ਰਿਸ਼ਨ ਭਗਤਿਕੋ ਮੇਘਦ ਜਿਸ਼ਨ॥੧੫॥

ਹਰਿ ਕ੍ਰਿਸ਼ਨ=ਅੱਠਵੇਂ ਸਤਿਗੁਰੂ ਜੀ ਦਾ ਪਵਿੱਤ੍ਰ ਨਾਮ।
ਕ੍ਰਿਸ਼ਨ ਬਰਤਮਾਂ=ਕ੍ਰਿਸ਼੍ਨ ਵਰਤਮਾਂ=ਅਗਨੀ, [ਸੰਸ:, ਕ੍ਰਿਖਵਰਤਮਨ=ਜਿਸਦਾ ਰਸਤਾ ਕਾਲਾ ਹੋਵੇ, ਭਾਵ ਅਗਨੀ ਜੋ ਧੁੰਏਂ ਦੇ ਮਗਰ ਟੁਰਦੀ ਹੈ। ਕਵਿ ਸੰਤੋਖ ਸਿੰਘ ਜੀ ਨੇ ਅਪਣੇ ਕੋਸ਼ ਵਿਚ ਅਗਨੀ ਦੇ ਨਾਵਾਂ ਵਿਚ ਭੀ ਕ੍ਰਿਸ਼ਨਵਰਤਮਾਂ ਅਗਨੀ ਦਾ ਨਾਮ ਲਿਖਿਆ ਹੈ] ਅਗੇ ਪਦ-ਬਨ-ਪਿਆ ਹੈ, ਇਸ ਕਰਕੇ-ਕ੍ਰਿਸ਼ਨ ਬਰਤਮਾਂ-ਦੀ ਮੁਰਾਦ ਦਾਵਾ ਅਗਨੀ ਤੋਂ ਹੈ। ('ਵਰਦ' ਨਾਮ ਭੀ ਇਕ ਅਗਨੀ ਦਾ ਹੈ ਜੋ ਪਾਪਾਂ ਦੇ ਪ੍ਰਾਸਚਿਤ ਦੀਆਂ ਬਲੀਆਂ ਲੈਂਦੀ ਹੈ)।
ਕ੍ਰਿਸ਼ਨ=ਕਾਲਾ। ਬਨ ਅਘ ਕ੍ਰਿਸ਼ਨ=ਪਾਪਾਂ ਰੂਪੀ ਕਾਲੇ ਬਨ ਨੂੰ।
ਕ੍ਰਿਸ਼ਨ=ਪਰਮਾਤਮਾਂ (ਦੇਖੋ ਸ਼੍ਰੀ ਗੁਰੂ ਗ੍ਰੰਥ ਕੋਸ਼), ਪਿਆਰ ਦੀ ਖਿੱਚ ਪਾਉਣ ਵਾਲੇ।
ਕ੍ਰਿਸ਼ਨ=ਉਸ ਅਨਪੜ੍ਹ ਬੀਊਰ ਵਲ ਇਸ਼ਾਰਾ ਹੈ ਜਿਸਨੂੰ ਸਤਿਗੁਰਾਂ ਨੇ ਇਕ

ਪੰਡਤ ਨਾਲ ਸ਼ਾਸਤ੍ਰਾਰਥ ਕਰਵਾ ਕੇ ਜਿਤਾਇਆ ਸੀ। ਉਸਦਾ ਰੰਗ ਬੀ ਕ੍ਰਿਸ਼ਨ (ਕਾਲਾ) ਸੀ। ਯਥਾ-'ਕਾਰੋ ਬਰਨ ਬਸਤ੍ਰ ਜਿਸ ਢਾਰੇ' (ਦੇਖੋ ਰਾਸ ੧੦ ਅੰਸੁ ੩੮ ਅੰਤ ੩੩)

(ਅ) ਕ੍ਰਿਸ਼ਨ+ਨ-ਜੋ ਕਦੇ ਲਿੱਸੇ ਨਹੀਂ ਹੁੰਦੇ, ਕਿਸੇ ਅੱਗੇ ਹਾਰ ਨਹੀਂ ਖਾਂਦੇ, ਇਸ਼ਾਰਾ ਉਸੇ ਬੀਰ ਸਿੱਖ ਦੀ ਜਿੱਤ ਵੰਨੇ ਹੈ, ਜਿਸਤੋਂ ਪੰਡਤ ਨੂੰ ਹਾਰ ਦਿਵਾਈ ਸੀ। [ਸੰਸ:, ਕ੍ਰਿਸ਼]।

ਕ੍ਰਿਸ਼ਨ=ਖੇਤੀ [ਸੰਸ: ਕ੍ਰਿਸ਼ਿ=ਖੇਤੀ]।

ਮੇਘਦ=ਮੇਘ+ਦ=ਬੱਦਲ ਦੇਣ ਵਾਲੇ। ਮੀਂਹ ਵਸਾਉਣ ਵਾਲੇ।

ਜਿਸ਼ਨ=ਇੰਦ੍ਰ। [ਸੰਸ:, ਜਿਸ਼੍ਣੁ]

ਅਰਥ-ਸ਼੍ਰੀ ਹਰਿ ਕ੍ਰਿਸ਼ਨ ਜੀ ਪੂਰਨ ਸਤਿਗੁਰੂ ਹਨ, ਪਾਪਾਂ (ਰੂਪੀ) ਕਾਰੇ ਬਨ ਨੂੰ (ਦਾਹ ਕਰਨ ਲਈ) ਅਗਨੀ (ਸਮਾਨ ਹਨ); ਪਰਮਾਤਮਾ ਦਾ ਰੂਪ ਹਨ, ਜਿਨ੍ਹਾਂ ਦੇ ਦਾਸ ਨੂੰ (ਕਦੇ) ਹਾਰ ਨਹੀਂ; ਭਗਤੀ (ਰੂਪੀ) ਖੇਤੀਆਂ ਨੂੰ ਬਰਖਾ ਦੇਕੇ ਇੰਦ੍ਰ (ਸਮਾਨ ਪਾਲਣਹਾਰ ਹਨ)।

ਭਾਵ-ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਅੱਠਵੇਂ ਸਤਿਗੁਰਾਂ ਦਾ ਨਾਮ ਹੈ। ਹਰਿ ਕ੍ਰਿਸ਼ਨ ਦਾ ਅਰਥ ਹੈ ਸੁਨਹਿਰੀ ਝਾਂਵਲੇ ਵਾਲੇ, ਸਾਂਵਲੇ ਸਲੋਨੇ ਰੰਗ ਵਾਲੇ। ਦੂਸਰਾ ਅਰਥ ਹੈ ਭਗਤਾਂ ਦੇ ਦਿਲਾਂ ਨੂੰ ਖਿੱਚ ਲੈਣ ਵਾਲੇ ਹਰਿ=(ਪਰਮਾਤਮਾ ਸਰੂਪ)। ਐਸੇ ਸਤਿਗੁਰੂ ਜੀ ਪੂਰਨ ਸਨ ਚਾਹੇ ਉਨ੍ਹਾਂ ਦੀ ਸਰੀਰਕ ਉਮਰਾ ਛੋਟੀ ਸੀ, ਪਰ ਗੁਰੂ ਜੋਤ ਪੂਰਨ ਰੂਪਤਾ ਕਰਕੇ ਉਨ੍ਹਾਂ ਵਿਚ ਪਰਜ੍ਵਲਤ ਸੀ। ਰੋਗੀਆਂ ਨੂੰ ਰਾਜ਼ੀ ਕਰਦੇ ਸਨ, ਰੋਗ ਪਾਪਾਂ ਦਾ ਫਲ ਹਨ। ਪਾਪ ਦਗਧ ਹੋਣ ਤਾਂ ਰੋਗ ਦੂਰ ਹੁੰਦੇ ਹਨ। ਇਸ ਕਰਕੇ ਕਵਿ ਜੀ ਉਨ੍ਹਾਂ ਨੂੰ 'ਪਾਪਾਂ ਰੂਪੀ ਕਾਲੇ ਬਨ ਨੂੰ ਦਗਧ ਕਰਨੇ ਵਾਲੀ ਅਗਨੀ' ਆਖਦੇ ਹਨ। ਦਿੱਲੀ ਜਾਂਦਿਆਂ ਇਕ ਵਿਦਜਾ ਅਭਿਮਾਨੀ ਪੰਡਤ ਦਾ ਮਾਨ ਹਰਨ ਵਾਸਤੇ ਉਸਦੇ ਤਰਕ ਕਰਨੇ ਪਰ ਸਤਿਗੁਰੂ ਜੀ ਨੇ ਇਕ ਅਨਪੜ੍ਹ ਸਿੱਖ ਦੇ ਸਿਰ ਹੱਥ ਧਰਕੇ ਪੰਡਤ ਜੀ ਨਾਲ ਚਰਚਾ ਵਿਚ ਹਰਾਕੇ ਉਸਨੂੰ ਭਗਤੀ ਮਾਰਗ ਤੇ ਪਾਕੇ ਤਾਰਿਆ ਸੀ, ਉਸ ਸਾਖੀ ਵਲ ਇਸ਼ਾਰਾ ਕਰਕੇ ਕਵਿ ਜੀ ਕਹਿੰਦੇ ਹਨ ਕਿ ਆਪਦੇ ਦਾਸਾਂ ਨੂੰ ਕਦੇ ਹਾਰ ਨਹੀਂ। ਅਥਵਾ ਆਪ(ਕ੍ਰਿਸ਼ਨ=ਸਰੂਪ) ਪ੍ਰਮਾਤਮਾ ਰੂਪ ਹਨ ਤੇ(ਦਾਸ ਜਿਸ ਕ੍ਰਿਸ਼ਨ=)ਦਾਸ ਜਿਨ੍ਹਾਂ ਦੇ (ਦ੍ਵਾਪਰ ਦੇ ਅਵਤਾਰ) ਸ੍ਰੀ ਕ੍ਰਿਸ਼ਨ (ਤੁੱਲ ਜੋਗੀ ਤੇ ਗਿਆਨੀ ਹਨ)*। ਅੰਤ ਵਿਚ ਕਹਿੰਦੇ ਹਨ ਕਿ ਆਪ ਇੰਦ੍ਰ ਸਮਾਨ ਹਨ ਜੋ ਖੇਤੀਆਂ ਨੂੰ ਪਾਣੀ ਦੇਕੇ ਪਾਲਦਾ ਹੈ, ਸ਼੍ਰੀ ਗੁਰੂ ਜੀ ਸਿਖੀ ਰੂਪੀ ਖੇਤੀ ਨੂੰ ਮੇਹਰ ਦਾ ਮੀਂਹ ਪਾਕੇ ਪਾਲਦੇ ਹਨ। ਇਸ ਤੁਕ ਵਿਚ ਇਕ ਸ਼ਲੇਖ

---

*ਇਸ ਅਰਥ ਦੀ ਪੁਸ਼ਟੀ ਭਾਈ ਨੰਦ ਲਾਲ ਜੀ ਦੇ ਤੋਸੀਫੇ ਸਨਾ ਤੋਂ ਭੀ ਹੁੰਦੀ ਹੈ ਜਿਥੇ ਲੱਖਾਂ ਸ੍ਰੀ ਕ੍ਰਿਸ਼ਨ ਤੇ ਸ੍ਰੀ ਰਾਜਾ ਰਾਮ ਜੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਧੂੜ ਚੁੰਮਣ ਵਾਲੇ ਦੱਸਿਆ ਹੈ [ਦੇਖੋ 'ਤੋਸੀਫੇ ਸਨਾ' ਸਲਤਨਤ ਦਹਮ]।

ਅਰਥ ਨਾਲ ਹੋਰ ਸੈਨਤ ਬੀ ਜਾਪਦੀ ਹੈ। ਯੋਗ ਮਾਰਗ ਵਿਚ ਜਦੋਂ ਕਲੇਸ਼ ਕਰਮ ਦੀ ਨਵਿਰਤੀ ਹੋ ਜਾਂਦੀ ਹੈ ਸਤਜ ਅਸਲ ਹੋ ਦਿਸਦਾ ਹੈ, ਉਸ ਨੂੰ 'ਧਰਮ ਮੇਘਾ' ਸਮਾਧੀ ਕਹਿੰਦੇ ਹਨ। ਕਵਿ ਜੀ ਕਹਿੰਦੇ ਹਨ ਕਿ ਜਿਵੇਂ ਇੰਦ੍ਰ ਖੇਤੀਆਂ ਨੂੰ ਮੇਘ ਦਾਤਾ ਹੈ ਤਿਵੇਂ ਗੁਰੂ ਹਰਿ ਕ੍ਰਿਸ਼ਨ ਜੀ ਭਗਤਾਂ ਨੂੰ 'ਧਰਮ ਮੇਘਾ ਸਮਾਧੀ ਦੇ ਦਾਤੇ' ਹਨ। ਭਾਵ ਇਹ ਕਿ ਨਾਮ ਦਾਨ ਦੇਕੇ ਮੁਕਤੀ ਤਕ ਅਪੜਾ ਦੇਂਦੇ ਹਨ ਤੇ ਓਹ ਫੇਰ ਆਪ ਜਪਣ ਅਵਰਾਂ ਨੂੰ ਜਪਾਵਣ ਹਾਰ ਹੋਕੇ, 'ਕਾਹੂ ਫਲ ਕੀ ਇਛਾ ਨਹੀਂ ਬਾਛੈ' ਦੇ ਵਿਚ ਕੇਵਲ ਵਸਦੇ ਹਨ।

੧੧. ਇਸ਼੍ਰੀ ਗੁਰੂ—ਸ਼੍ਰੀ ਗੁਰੂ ਤੇਗ ਬਹਾਦਰ ਜੀ—ਮੰਗਲ।

ਸ੍ਰੈਯਾ ॥ ਹਾਦਰ ਹੋਤਿ ਜਹਾਂ ਸਿਮਰੇ ਸੁਖ ਸਾਗਰ ਜਾਂਹਿ ਪਿਖੇ ਸੁਰ ਸਾਦਰ।
ਸਾਦ ਰਚੇ ਇਕ ਆਤਮ ਗ੍ਯਾਨ ਬੜੀ ਬਿਸ਼੍ਰਯਾਤਪ ਕੋ ਬਡ ਬਾਦਰ।
ਬਾਦਰਹੈ ਸਿੱਖ ਹ੍ਵੈ ਨਰ ਸੋ ਜਿਨਿਜਾਨਜੋ ਨਹੀਂ ਜੁ ਇਹੀਜਗ ਕਾਦਰ।
ਕਾ ਦਰਹੈ ਜਮਕੋ ਤਿਨ ਜੀਵਨਿ ਅੰਤ ਭਜੈਂ ਗੁਰ ਤੇਗਬਹਾਦਰ॥੧੬॥

ਹਾਦਰ=ਹਾਜ਼ਰ, ਪ੍ਰਤੱਖ ਹੋਣਾਂ। ਮੌਜੂਦ ਹੋ ਜਾਣਾਂ। [ਅਰਬੀ--ਹਾਜ਼ਿਰ]
ਪਿਖੇ=ਦੇਖਣ ਨਾਲ, ਦਰਸ਼ਨ ਕਰਨ ਨਾਲ। ਸੁਰ=ਦੇਵਤੇ।
ਸਾਦਰ=ਸਹਤ ਆਦਰ ਦੇ, ਆਦਰ ਪੂਰਬਕ।
ਸਾਦ=ਸੁਆਦ। [ਸੰਸ:, ਸ੍ਵਾਦ]
ਬਿਸ਼੍ਰਿਯਾਤਪ=ਵਿਸ਼੍ਰਿਆਂ ਰੂਪੀ ਧੁੱਪ, ਵਿਸ਼੍ਰਿਆਂ ਰੂਪੀ ਤੱਪਸ਼। [ਸੰਸ:, ਵਿਖ੍ਰਿਯ+ਆਤਪ]
ਬਾਦਰ=ਬੱਦਲ। [ਸੰਸ:, ਵਾਰਿਦ] ਭਾਵ ਰੱਖਕ। (ਅ) ਕਵਿ ਜੀ ਦਾ ਇਸ ਤੁਕ ਤੋਂ ਯੋਗ ਦਰਸ਼ਨ ਵਿਚ ਕਥੀ 'ਧਰਮ ਮੇਘਾ' ਸਮਾਧੀ ਵਲ ਬੀ ਇਸ਼ਾਰਾ ਹੋ ਸਕਦਾ ਹੈ ਕਿ ਆਪ ਪੂਰਨ ਪਦ ਤੇ ਇਸਥਿਤ ਹਨ ਤੇ ਉਨ੍ਹਾਂ ਦਾ ਵਜੂਦ ਵਿਸ਼ੇਸ਼ ਕਰਕੇ ਆਤਮ ਗ੍ਯਾਨ ਦਾਨ ਕਰ ਰਿਹਾ ਹੈ।
ਬਾਦ=ਝੂਠਾ। ਸੱਖਣਾ। [ਸੰਸ:, ਵਾਦ]
ਕਾਦਰ=ਕੁਦਰਤ ਵਾਲਾ। ਹੁਕਮ ਰੱਖਣ ਵਾਲਾ [ਅਰਬੀ, ਕਾਦਰ]।
ਕਾ ਦਰ=ਕਾ। ਦਰ=ਕੀ ਦਰ ਹੈ, ਕੀ ਡਰ ਹੈ। (ਅ) ਕਾ ਦਰ = ਦਰ=ਦਰਵਾਜਾ, ਕਾ=ਕੀਹ, ਭਾਵ (ਜਮ ਦੇ) ਦਰਵਾਜੇ ਨਾਲ ਕੀਹ (ਵਾਸਤਾ)। ਜੀਵਨਿ=ਜੀਵਾਂ ਨੂੰ।

ਅਰਥ—(ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ) ਜਿੱਥੇ ਯਾਦ ਕਰੋ (ਉੱਥੇ ਹੀ) (ਪ੍ਰਤੱਖ ਆ) ਹਾਜ਼ਰ ਹੁੰਦੇ ਹਨ, ਸੁਖਾਂ ਦਾ ਸਮੁੰਦਰ (ਐਸੇ ਹਨ ਕਿ ਉਹਨਾਂ ਦੇ) ਦਰਸ਼ਨ ਕਰਨ ਨਾਲ ਦੇਵਤੇ ਆਦਰ ਨਾਲ (ਮਿਲਦੇ ਹਨ)।

(ਆਪ) ਇਕ ਆਤਮ ਗ੍ਯਾਨ ਦੇ ਸੁਆਦ ਵਿਚ ਰਚੇ ਹੋਏ ਹਨ (ਤੇ ਜਗਜਾਸੂਆਂ ਨੂੰ)ਵਿਸ਼ਯ ਰੂਪੀ ਕਰੜੀ ਧੁੱਪ ਤੋਂ(ਰੱਖਜਾ ਕਰਨ ਲਈ)ਵੱਡ ਬੱਦਲ ਸਮਾਨ ਹਨ।

(ਹਾਂ,) ਉਹ ਨਰ ਸਿੱਖ ਹੋਕੇ ਬੀ ਸੱਖਣੇ ਰਹੇ ਹਨ, ਜਿਨ੍ਹਾਂ ਨੇ ਨਹੀਂ ਜਾਣਿਆਂ ਕਿ ਇਹੀ ਜਗਤ ਦੇ ਕਾਦਰ ਹਨ।

(ਹਾਂ) ਉਨ੍ਹਾਂ ਜੀਵਾਂ ਨੂੰ ਜਮ ਦਾ ਕੀ ਡਰ ਹੈ ਜਿਨ੍ਹਾਂ ਨੇ ਅੰਤ (ਸਮੇਂ) ਗੁਰੂ ਤੇਗਬਹਾਦਰ ਜੀ ਨੂੰ ਭਜਿਆ ਹੈ।

ਹੋਰ ਅਰਥ–੧. ਸੁਖਾਂ ਦੇ ਸਮੁੰਦਰ ਜੀ ਨੂੰ ਜਿੱਥੇ ਯਾਦ ਕਰੀਏ ਉਥੇ ਹੀ ਹਾਜ਼ਰ ਹੁੰਦੇ ਹਨ, ਜਿਨ੍ਹਾਂ ਦਾ ਦਰਸ਼ਨ ਦੇਵਤੇ ਆਦਰ (ਸਤਿਕਾਰ) ਨਾਲ ਕਰਦੇ ਹਨ।

੪. ਉਹਨਾਂ ਜੀਵਾਂ ਨੂੰ ਜਮਾਂ ਦੇ ਦਰਵਾਜੇ ਨਾਲ ਕੀ (ਵਾਸਤਾ ਹੈ) ਜਿਨ੍ਹਾਂ ਨੇ ਅੰਤ ਵੇਲੇ ਗੁਰੂ ਤੇਗ ਬਹਾਦਰ ਜੀ ਨੂੰ ਭਜਿਆ ਹੈ।

੧੨. ਇਸ਼੍ ਗੁਰੁ–ਸ਼੍ਰੀ ਗੁਰੂ ਗੋਬਿੰਦ ਸਿੰਘ ਜੀ–ਮੰਗਲ।

ਤ੍ਰਾਣ ਕਰੈਂ ਨਿਜ ਦਾਸਨ ਕੀ ਭਵ ਬੰਧਨ ਤੋਰ ਦਦ ਨਿਰਬਾਣ।
ਬਾਣ ਕੁਦੰਡ ਪ੍ਰਚੰਡ ਧਰੇ ਗਜ ਸੁੰਡ ਮਨੋ ਭੁਜਦੰਡ ਪ੍ਰਮਾਣ।
ਮਾਣ ਨਿਮਾਣਨਿ ਹਾਣਿ ਅਰੀ ਗਣ ਬਾਣ ਸਦਾ ਜਿਨ ਆਯੁਧ ਪਾਣ।
ਪਾਣਿਪ ਹਿੰਦੁਨ ਗੋਬਿੰਦ ਸਿੰਘ ਗੁਰੁਬਰ ਬੀਰ ਧਰੈਂ ਅਤਿ ਤ੍ਰਾਣ॥੧੭॥

ਤ੍ਰਾਣ=ਰਖਜਾ, [ਸੰਸ:, ਤ੍ਰਾਣ] ਦਦੁ=ਦੇਂਦੇ ਹਨ, ਬਖਸ਼ਦੇ ਹਨ।
ਨਿਰਬਾਣ=ਮਾਇਆ ਤੇ ਅਤੀਤ ਅਵਸਥਾ। ਮੁਕਤੀ। ਪਰਮ ਪਦ। ਪਰਮ ਉੱਚ ਆਤਮ ਪਦ [ਸੰਸ:, ਨਿਰ੍ਵਾਣ]।
ਪ੍ਰਚੰਡ=ਤ੍ਰਿੱਖੇ। ਗਜ=ਹਾਥੀ। ਮਨੋ=ਮਾਨੋ।
ਭੁਜ=ਬਾਂਹਾਂ। ਦੰਡ=ਦੰਡ ਦੇਣ ਵਾਲੀਆਂ। (ਅ) ਦੰਡੇ ਵਰਗੀਆਂ, ਭਾਵ ਸਿੱਧੀਆਂ। ਪ੍ਰਮਾਣ=ਤੁੱਲਜਤਾ ਵਾਲੀਆਂ, ਵਰਗੀਆਂ। ਅਰੀਗਣ=ਸ਼ੱਤ੍ਰੂਆਂ ਦੇ ਸਮੂਹ।
ਬਾਣ=ਸੁਭਾਵ। ਆਯੁਧ ਪਾਣ=ਹਥ ਵਿਚ ਸ਼ਸਤ੍ਰ। [ਸੰਸ:, ਆਯੁਧ=ਸ਼ਸਤ੍ਰ, ਪਾਣ=ਹੱਥ]
(ਅ) ਆ+ਯੁਧ+ਪਾਣ=ਵਿਸ਼ੇਸ਼ ਕਰਕੇ ਯੁੱਧ ਵਿਵਹਾਰ।
ਪਾਣਿਪ=ਪਾਣਪੱਤ, ਇੱਜ਼ਤ। ਟੇਕ, ਆਸਰਾ (ਅ) ਰੱਖਜਾ ਕਰਨ ਵਾਲੇ [ਸੰਸ: ਪਾ=ਰੱਖਜਾ ਕਰਨੀ]। (ਏ) ਦਸਤਗੀਰ, ਹੱਥ ਫੜਨ ਵਾਲੇ [ਸੰਸ: ਪਾਣਿ=ਹੱਥ+ਪਾ=ਫੜਨਾ]
ਤ੍ਰਾਣ=ਸੰਜੋਅ। ਕਵਚ। [ਸੰਸ:. ਤ੍ਰਾਣ=ਜੋ ਰੱਖਜਾ ਕਰੇ]
(ਅ) ਤ੍ਰਾਣ=ਬਲ [ਲਹਿੰਦਾ ਪੰ:, ਤ੍ਰਾਣ, ਪੰਜਾਬੀ ਤਾਣ]

ਅਰਥ–ਅਰਥ ਚੌਥੀ ਤੁਕ ਤੋਂ ਟੁਰੇਗਾ:–ਸ਼੍ਰੀ ਗੋਬਿੰਦ ਸਿੰਘ ਜੀ ਗੁਰੂ ਹਨ, ਬੜੇ

ਸੂਰਬੀਰ ਹਨ, ਬੜੀ ਸੰਜੋਅ ਨੂੰ ਧਾਰਨ ਕਰਨ ਵਾਲੇ, (ਤੇ) ਹਿੰਦੀਆਂ ਦੀ ਇੱਜ਼ਤ ਹਨ।

ਆਪਣੇ ਦਾਸਾਂ ਦੀ (ਸਦਾ) ਰੱਖਜਾ ਕਰਦੇ ਹਨ (ਅਤੇ ਉਨ੍ਹਾਂ ਦੇ) ਭਵ ਬੰਧਨ ਤੋੜਕੇ ਨਿਰਬਾਣ (ਦੀ ਦਾਤ) ਬਖਸ਼ਦੇ ਹਨ;

ਧਨੁਖ ਤੇ ਤ੍ਰਿੱਖੇ ਬਾਣਾਂ ਨੂੰ ਧਾਰਨ ਕਰਨ ਵਾਲੇ ਹਨ, (ਦੁਸ਼ਟਾਂ ਨੂੰ) ਦੰਡ ਦੇਣ ਵਾਲੀਆਂ (ਉਨ੍ਹਾਂ ਦੀਆਂ) ਭੁਜਾਂ ਹਾਥੀ ਦੀ ਸੁੰਡ ਵਰਗੀਆਂ (ਬਲਵਾਨ) ਹਨ;

ਨਿਮਾਣਿਆਂ ਦਾ ਉਹ ਮਾਣ ਹਨ, ਵੈਰੀਆਂ ਦੇ ਸਮੂਹਾਂ ਨੂੰ ਹਾਨੀ ਦੇਣ ਵਾਲੇ ਹਨ; ਸੁਭਾਵ ਜਿਨ੍ਹਾਂ ਦਾ ਸਦਾ ਸ਼ਸਤ੍ਰ ਧਾਰੀ ਰਹਿਣ ਦਾ ਹੈ।

ਹੋਰ ਅਰਥ–੩. ਨਿਮਾਣਿਆਂ ਨੂੰ ਆਦਰ ਦੇਣਾ ਤੇ ਸ਼ਸਤ੍ਰ ਹੱਥੀਂ ਫੜਕੇ ਸ਼ੱਤ੍ਰੂਆਂ ਦਾ ਨਾਸ਼ ਕਰਨਾ ਇਹ ਜਿਨ੍ਹਾਂ ਦਾ ਸਦਾ ਤੋਂ ਸੁਭਾਵ ਹੈ।

੪. ਸ੍ਰੇਸ਼ਟ ਗੁਰੂ ਗੋਬਿੰਦ ਸਿੰਘ ਜੀ ਬੜੇ ਸੂਰਮੇਂ, ਹਿੰਦੂਆਂ ਦੇ ਦਸਤਗੀਰ ਬੜੇ ਬਲ ਨੂੰ ਧਾਰਨ ਵਾਲੇ ਹਨ।

ਕਵਿੱਤ ॥ **ਭੀਰ ਪਰੇ ਧੀਰ ਦੇ ਸਥੰਭ ਜੈਸੇ ਮਹਾਂ ਬੀਰ ਰੱਛਕ ਜਨੋਂ ਕੇ ਮਿਲੇ ਦੁਖਦ ਸਮਾਜ ਕੇ। ਏਕ ਸੰਗ ਬਿਘਨ ਤਰੰਗਚੈ ਉਤੰਗ ਉਠੈਂ ਤਹਾਂ ਗੁਰੂ ਆਨਿ ਬਨੈਂ ਕੇਵਟ ਜਹਾਜ ਕੇ। ਸਾਗਰ ਗੰਭੀਰ ਪਰ ਪ੍ਰੇਮ ਤੇ ਅਛੋਭ ਨਹਿੰ ਭਨਤਿ ਸੰਤੋਖ ਸਿੰਘ ਗੁਨ ਮਹਾਂਰਾਜਕੇ। ਦ੍ਵੈਖਾ ਰਾਜ ਤਾਜ ਕੇ ਬ੍ਰਿਧੈਖਾ ਸੁਖ ਸਾਜ ਕੇ ਰਖੈਖਾ ਦਾਸ ਲਾਜ ਕੇ ਕਰੈਖਾ ਕਵਿ ਕਾਜ ਕੈ ॥ ੧੯ ॥**

ਭੀਰ=ਭੀੜ, ਤੰਗੀ, ਔਖ, ਮੁਸ਼ਕਲ। ਧੀਰ=ਧੀਰਜ।
ਸਥੰਭ=ਥੰਮਾਂ। ਮੁਰਾਦ ਹੈ ਅਹਿੱਲਤਾ ਤੋਂ।
ਮਹਾਂਬੀਰ=ਬੜੇ ਬਹਾਦੁਰ। ਰੱਛਕ=ਰੱਖਜਾ ਕਰਨ ਵਾਲੇ।
ਦੁਖਦ=ਦੁਖਦਾਈ। ਸਮਾਜ=ਸਮੂਹ, ਇਕੱਠ।
ਦੁਖਦ ਸਮਾਜ–ਤੋਂ ਮੁਰਾਦ ਹੈ, ਦੁੱਖ ਦੇਣ ਵਾਲੇ ਸਾਮਾਨਾਂ ਦੇ ਸਮੂਹ।
ਤਰੰਗ ਚੈ=ਲਹਰਾਂ ਦੇ ਸਮੂਹ=[ਸੰਸ:, ਚਯ=ਸਮੂਹ]।
ਉਤੰਗ=ਉੱਚੇ ਉੱਚੇ।
ਕੇਵਟ=ਮਲਾਹ। ਗੰਭੀਰ=ਡੂੰਘੇ। ਡੂੰਘੇ ਪਾਣੀ ਅਡੋਲ ਹੁੰਦੇ ਹਨ, ਇਸ ਲਈ ਮੁਰਾਦ ਅਡੋਲ ਤੋਂ ਹੈ; ਪਦ-ਗੰਭੀਰ-ਕੇਵਲ ਪਾਣੀ ਦੇ ਡੂੰਘ ਵਾਸਤੇ ਨਹੀਂ ਵਰਤੀਂਦਾ, ਪਰ ਸੁਭਾਵ ਦੇ ਡੂੰਘਾ ਪਨ, ਅਡੋਲਤਾ, ਅਛੋਭਤਾ ਅਰਥਾਂ ਵਿਚ ਵੀ ਵਰਤੀਂਦਾ ਹੈ।
ਅਛੋਭ=ਜੋ ਦੁਖੇ ਨਾ। ਅਛੋਭ ਨਹਿੰ=ਜੋ ਅਛੋਭ ਨਾ

ਰਹਿ ਸਕੇ, ਜੋ ਦੁਖੇ। ਭਾਵ, ਦੂਸਰੇ ਦਾ ਦੁਖ ਦੇਖਕੇ ਦੁਖੀ ਹੋਵੇ। ਭਾਵ ਹਮਦਰਦੀ ਵਿਚ ਆਉਂਣਾ। ਭਨਤਿ=ਕਹਿੰਦਾ ਹੈ।
ਦੈਯਾ=ਦੇਣ ਵਾਲੇ, ਦਾਤੇ। ਬ੍ਰਿਧੈਯਾ=ਵਧਾਉਣ ਵਾਲੇ।
ਸਾਜ=ਸਮਾਨ। [ਫਾਰਸੀ, ਸਾਜ਼]

ਅਰਥ–(ਸ਼੍ਰੀ ਗੁਰੂ ਗੋਬਿੰਦ ਸਿੰਘ ਜੀ) ਦਾਸਾਂ ਨੂੰ ਭੀੜ ਆ ਪਈ ਤੇ ਧੀਰਜ ਦੇਕੇ ਬੰਨ੍ਹੇ ਵਾਂਙੂ (ਮਜ਼ਬੂਤ) ਕਰ ਦੇਂਦੇ ਹਨ, (ਅਤੇ ਜਦ ਉਨ੍ਹਾਂ ਨੂੰ) ਦੁਖਦਾਈ ਸਮਾਜ ਆ ਘੇਰਦੇ ਹਨ, (ਤਾਂ ਆਪ) ਮਹਾਂ ਬੀਰ ਰੱਛਕ (ਹੋ ਖੜੋਂਦੇ ਹਨ)।

(ਜਿਥੇ ਦਾਸਾਂ ਦੇ ਥੋੜੇ ਅਗੇ) ਬਿਘਨਾਂ ਦੇ ਤੂੰਗ ਇਕਵਾਰਗੀ ਹੀ ਉੱਚੇ ਉੱਚੇ ਉੱਠਣ ਲਗ ਜਾਣ ਓਥੇ ਗੁਰੂ ਜੀ ਜਹਾਜ ਦੇ ਮਲਾਹ ਆ ਬਣਦੇ ਹਨ।

ਸੰਤੋਖ ਸਿੰਘ (ਗੁਰੂ) ਮਹਾਰਾਜ ਦੇ ਗੁਣ (ਕਥਨ ਕਰਦਾ ਹੋਯਾ) ਕਹਿੰਦਾ ਹੈ ਕਿ (ਆਪ) ਸਮੁੰਦਰ ਵਾਂਙ ਅਡੋਲ ਹਨ, ਪਰ (ਜੀਕੂੰ ਸਮੁੰਦਰ ਪ੍ਰੇਮ ਤੋਂ ਅਛੋਭ ਹੈ ਤੀਕੂੰ ਗੁਰੂ ਜੀ) ਪ੍ਰੇਮ ਤੋਂ ਅਛੋਭ ਨਹੀਂ ਹਨ।

ਰਾਜ ਤਾਜ ਦੇ ਦਾਤੇ ਹਨ, ਸੁਖ ਦੇ ਸਾਮਾਨਾਂ ਦੇ ਵਧਾਉਣ ਹਾਰੇ ਹਨ, ਦਾਸਾਂ ਦੀ ਲਾਜ ਰੱਖਣ ਵਾਲੇ ਹਨ, ਤੇ ਕਵੀਆਂ ਦੇ ਕੰਮ ਸਵਾਰਣ ਵਾਲੇ ਹਨ।

ਭਾਵ–ਸਤਿਗੁਰੂ ਜੀ ਦੇ ਸਾਰੇ ਗੁਣ ਗਿਣਕੇ ਅੰਤਮ ਗੁਣ ਵਿਚ ਸਾਰੀ ਮੁਰਾਦ ਖੁਲ੍ਹਦੀ ਹੈ। ਕਵਿ ਜੀ ਹੁਣ ਨਵੀਂ ਪਾਤਸ਼ਾਹੀਆਂ ਦਾ ਇਤਿਹਾਸ ਲਿਖਣ ਲੱਗੇ ਹਨ, ਇਹ ਕੰਮ ਮਹਾਂ ਕਠਨ ਹੈ, ਤੇ ਆਪਦਾ ਚਿੱਤ ਆਪਣੀ ਅਸਮਰੱਥਾ ਤੋਂ ਡੋਲਦਾ ਹੈ, ਇਸ ਕਰਕੇ ਉਸ ਦੀ ਨਿਰਵਿਘਨ ਸਮਾਪਤੀ ਲਈ ਸਤਿਗੁਰ ਵੱਲ ਤਕਦੇ ਹਨ, ਤੇ ਦੱਸਦੇ ਹਨ ਕਿ ਉਹ ਮੁਸ਼ਕਲਾਂ ਵੇਲੇ, ਦੁੱਖਾਂ ਵੇਲੇ, ਆਸਾ ਦਾ ਜਹਾਜ ਡੁੱਬਣ ਵੇਲੇ ਦਾਸਾਂ ਨੂੰ ਬਹੁੜਦੇ ਹਨ। ਹੈਨ ਅਡੋਲ ਕਿਉਂਕਿ ਪੂਰਨ ਹਨ, ਪਰ ਪ੍ਰੇਮ ਦੀ ਸੁਰ ਜਦ ਕੰਨੀਂ ਪਵੇ ਤਾਂ ਦ੍ਰਵਦੇ ਹਨ, ਤਦ ਉਹ ਜ਼ਰੂਰ ਕਵੀ ਦੇ ਕਾਜ ਵਿਚ ਸਹਾਯਤਾ ਕਰਨਗੇ। ਉਹ ਦਾਸਾਂ ਦੀ ਲਾਜ ਰੱਖਣ ਵਾਲੇ ਹਨ, ਤੇ ਰਾਜ ਤਾਜ ਸੁਖ ਦੇ ਸਾਰੇ ਸਾਮਾਨਾਂ ਦੇ ਦੇਣ ਵਾਲੇ ਹਨ, ਤਾਂਤੇ ਮੇਰਾ ਕਾਰਜ ਜ਼ਰੂਰ ਨਿਰਵਿਘਨ ਸਿਰੇ ਚੜ੍ਹਾਉਣਗੇ।

'ਸਾਗਰ ਗੰਭੀਰ ਪਰ ਪ੍ਰੇਮ ਤੇ ਅਛੋਭ ਨਹੀਂ' ਵਿਚ ਕਵਿ ਜੀ ਦਾ ਸਾਗਰ ਦੀ ਪਰ-ਪੀੜਾ ਤੋਂ ਪੀੜਤਿ ਨਾ ਹੋਣ ਵਾਲੀ ਗੰਭੀਰਤਾ ਵਲ ਇਸ਼ਾਰਾ ਹੈ, ਜਦ ਕੋਈ ਮਨੁੱਖ ਜਾਂ ਥੋੜਾ ਡੁਬੇ ਉਨ੍ਹਾਂ ਦੇ ਦੁੱਖ ਦਾ ਉਸਨੂੰ ਕੋਈ ਛੋਭ ਨਹੀਂ ਹੁੰਦਾ; ਪਰ ਗੁਰੂ ਜੀ ਪਰ-ਪੀੜਾ ਦੇਖਕੇ ਦ੍ਰਵਦੇ ਹਨ। ਸਾਗਰ ਵਾਂਙੂ ਗੰਭੀਰ ਤਾਂ ਹਨ ਪਰ ਉਸ ਵਾਂਙੂ ਭਾਵਹੀਨ ਨਹੀਂ ਹਨ।

੧੩. ਇਸ਼੍ਟ–ਦਸੋ ਗੁਰੂ ਸਾਹਿਬਾਂ ਦਾ–ਮੰਗਲ।

ਸ੍ਰੈਯਾ॥ਇਕ ਜੋਤਿ ਉਦੋਤਕ ਰੂਪ ਦਸੋ ਸ਼ੁਭ, ਹੋਤਿ ਅੰਧੇਰ ਗੁਬਾਰ ਉਦਾਰਾ।
ਜਗ ਮੈਂ ਸੁ ਪ੍ਰਕਾਸ਼ ਚਹਨੋ ਕਰਿਬੇ ਉਪਦੇਸ਼ ਦਿਯੋ ਸਿੱਖ ਭੇ ਨਰ ਦਾਰਾ।
ਪਰਲੋਕ ਸਹਾਇ ਅਸ਼ੋਕ ਕਰੇ ਇਸ ਲੋਕ ਮੈਂ ਰਾਂਕ ਕਰੇ ਸਿਰਦਾਰਾ।
ਗੁਰ ਬ੍ਰਿੰਦਨ ਕੇ ਪਗ ਸੁੰਦਰ ਕੋ ਅਰਬਿੰਦ ਮਨੋ ਅਭਿਬੰਦ ਹਮਾਰਾ ॥੧੯॥

ਉਦੋਤਕ=ਪ੍ਰਕਾਸ਼ ਕਰਨ ਵਾਲੇ। ਪ੍ਰਕਾਸ਼ਕ। [ਸੰਸ:, ਉਦਜੋਤ=ਪ੍ਰਕਾਸ਼। ਕ=ਕਰਨ ਵਾਲੇ]

ਅੰਧੇਰ=ਹਨੇਰਾ, ਭਾਵ ਉਸ ਜ਼ੁਲਮ ਤੋਂ ਹੈ ਜੋ ਪਰਜਾ ਦੇ ਉੱਤੇ ਹੁੰਦਾ ਸੀ। ਇਹ ਇਕ ਮੁਹਾਵਰਾ ਹੈ। ਹੁਣ ਤਕ ਬੀ ਜਦ ਕਿਤੇ ਜ਼ੁਲਮ ਹੋਵੇ ਤਾਂ ਕਹਿੰਦੇ ਹਨ–ਹਨ੍ਹੇਰ ਹੋ ਗਿਆ ! ਕੋਈ ਜ਼ੁਲਮ ਕਰੇ ਤਾਂ ਕਹਿੰਦੇ ਹਨ–ਹਨ੍ਹੇਰ ਮਾਰਿਆ ਸ੍ਹੂ। [ਯਥਾ–'ਬਾਝ ਗੁਰੂ ਅੰਧੇਰ ਹੈ ਖਹਿ ਖਹਿ ਮਰਦੇ ਬਹੁਬਿਧਿ ਲੋਆ'। [ਭਾ: ਗੁਰ: ਵਾ: ੧ ਪਉ ੨੨]

ਗ਼ੁਬਾਰ=ਗਰਦੇ ਦੇ ਉਡਾਰ ਹੋਣ ਨਾਲ ਜੋ ਹਨ੍ਹੇਰ ਪੈਂਦਾ ਹੈ। ਇਸ ਦੀ ਮੁਰਾਦ ਅੱਗਯਾਨ ਦੇ ਅੰਧਕਾਰ ਤੋਂ ਹੈ ਜੋ ਪਰਜਾ ਦੇ ਅੱਗਯਾਨੀ ਹੋਣ ਕਰਕੇ ਉਹਨਾਂ ਦੀਆਂ ਮੱਤਾਂ ਮਾਰ ਰਿਹਾ ਸੀ। [ਯਥਾ–'ਬਾਝਹੁ ਗੁਰੂ ਗੁਬਾਰ ਹੈ ਹੈ ਹੈ ਕਰਦੀ ਸੁਣੀ ਲੁਕਾਈ'। [ਭਾ: ਗੁਰ: ਵ: ੧ ਪੌ: ੨੭]

ਉਦਾਰਾ=ਸਖੀ, ਬੜਾ। ਇਥੇ ਅਰਥ ਬੜਾ ਹੈ।

ਸੁ ਪ੍ਰਕਾਸ਼=ਸ੍ਰੇਸ਼ਟ ਪ੍ਰਕਾਸ਼, ਇਸ਼ਾਰਾ ਉਸ ਪੂਰਨ ਨਿਰੋਲ ਆਤਮ ਜੀਵਨ ਤੇ ਇਲਾਹੀ ਗ੍ਯਾਨ ਵੱਲ ਹੈ ਜੋ ਸਤਿਗੁਰਾਂ ਨੇ ਜਗਤ ਨੂੰ ਦਿੱਤਾ ਤੇ ਧੁਰੋਂ ਲੈਕੇ ਆਏ ਸਨ।

ਨਰ ਦਾਰਾ=ਨਰ=ਮਨੁਖ। ਦਾਰਾ=ਇਸਤ੍ਰੀ।

ਅਸ਼ੋਕ=ਸ਼ੋਕ ਰਹਤ, ਬੇਫਿਕਰ। ਰਾਂਕ=ਰੰਕ, ਕੰਗਾਲ।

ਬ੍ਰਿੰਦਨ=ਸਮੂਹ, ਸਾਰੇ। ਅਰਬਿੰਦ=ਕਮਲ।

ਅਭਿਬੰਦ=ਨਮਸਕਾਰ, ਬੜੇ ਅਦਬ ਵਾਲੇ ਨਮਸਕਾਰ ਤੋਂ ਮੁਰਾਦ ਹੈ। [ਸੰਸ:, ਅਭਿ+ਵੰਦ । ਵੰਦਨਾ=ਸਤਿਕਾਰ (ਕਰਨਾ), ਉਸਤਤੀ (ਕਰਨੀ), ਨਮਸਕਾਰ]

ਅਰਥ–(ਸਤਿਗੁਰਾਂ ਦੇ) ਦਸੋ ਹੀ ਸ਼ੁਭ ਸਰੂਪ ਇੱਕੋ ਜੋਤ ਦੇ ਪ੍ਰਕਾਸ਼ਕ ਹਨ, (ਜਗਤ ਵਿਚ ਜ਼ੁਲਮ ਦਾ) ਹਨੇਰਾ ਤੇ (ਅਗ੍ਯਾਨ ਦਾ) ਭਾਰਾ ਗੁਬਾਰ (ਦੇਖਕੇ) ਆਪ ਨੇ ਸੁਹਣਾ ਪ੍ਰਕਾਸ਼ ਕਰਨ ਦੀ ਚਾਹਨਾਂ (ਨਾਲ ਆਪਣੇ ਰੱਬੀ ਸੰਦੇਸ਼ੇ ਦਾ,, ਉਪਦੇਸ਼ ਦਿੱਤਾ (ਜਿਸ ਨਾਲ ਅਨੇਕਾਂ) ਮਰਦ ਤ੍ਰੀਮਤਾਂ ਸਿੱਖ ਬਣ ਗਏ।

(ਜਿਨ੍ਹਾਂ ਸਿੱਖਾਂ ਨੂੰ ਆਪ ਨੇ) ਪ੍ਰਲੋਕ (ਵਿਚ ਸੁਖ ਪਾਉਣ ਲਈ) ਸਹਾਇਤਾ ਦੇ ਕੇ (ਅੱਗੇ ਦੇ ਫਿਕਰ ਤੋਂ) ਅਸ਼ੋਕ ਕਰ ਦਿੱਤਾ, ਤੇ ਇਸ ਲੋਕ ਵਿਚ (ਜੋ) ਕੰਗਾਲ (ਸਨ, ਉਹਨਾਂ) ਨੂੰ ਸਰਦਾਰ ਬਣਾ ਦਿੱਤਾ।

(ਐਸੇ ਪਿਆਰੇ) ਸਾਰੇ ਸਤਿਗੁਰਾਂ ਦੇ ਕਮਲਾਂ ਵਰਗੇ ਸੁਹਣੇ ਚਰਣਾਂ ਤੇ (ਸਚੇ) ਦਿਲੋਂ ਸਾਡੀ ਨਮਸਕਾਰ ਹੋਵੇ।

ਹੋਰ ਅਰਥ–੧. ਦਸੋ ਸਤਿਗੁਰੂ ਜੋ ਇਕੋ ਜਯੋਤੀ ਦੇ (ਦਸ) ਸ਼ੁਭ ਰੂਪ ਹਨ (ਓਦੋਂ) ਪ੍ਰਗਟ

ਹੋਏ (ਜਦ ਜਗ ਵਿਚ) ਬੜਾ ਅੰਧੇਰ ਤੇ ਗੁਬਾਰ ਸੀ।

੨. ਆਪ ਜਗਤ ਵਿਚ ਸ੍ਰੇਸ਼ਟ ਪ੍ਰਕਾਸ਼ ਕਰਨਾ ਚਾਹੁੰਦੇ ਸਨ (ਇਸ ਕਰਕੇ ਆਪ ਨੇ ਆਪਣੇ ਰੱਬੀ ਸੰਦੇਸ਼ੇ ਦਾ) ਉਪਦੇਸ਼ ਦਿੱਤਾ (ਜਿਸ ਨਾਲ ਅਨੇਕਾਂ) ਮਰਦ ਤ੍ਰੀਮਤਾਂ ਸਿੱਖ ਬਣ ਗਏ।

ਭਾਵ–ਪਿਛੇ ਕਵੀ ਜੀ ਨੇ ਦਸਾਂ ਸਤਿਗੁਰਾਂ ਦੇ ਵਖੋ ਵੱਖ ਮੰਗਲ ਕੀਤੇ ਹਨ, ਹੁਣ ਦੱਸਦੇ ਹਨ ਕਿ ਉੱਪਰ ਜੋ ਪਵਿੱਤ੍ਰ ਦਸ ਨਾਮ ਸਤਿਗੁਰਾਂ ਦੇ ਕਹੇ ਹਨ ਏਹ ਨਾਮ ਭੀ ਦਸ ਹਨ, ਸ੍ਵਰੂਪ ਭੀ ਦਸ ਹਨ, ਜਗਤ ਦੀ ਵਰਤੋਂ ਵਿਚ ਭੀ ਵਖੋ ਵੱਖ ਵਰਤਾਰੇ ਕਰਦੇ ਸਨ, ਪਰ ਸਭ ਗੁਰੂ ਸਾਹਿਬਾਨ ਵਿਚ ਜੋਤੀ ਇੱਕੋ ਹੈਸੀ। ਇਹ ਓਹ ਪਰਮ ਗੂਢ ਗੁਰ ਸਿੱਖੀ ਦਾ ਭੇਤ ਹੈ ਜੋ ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਸਿਆ ਹੈ:–

"ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ॥"

ਤਥਾ ਦਸਮ ਸਤਿਗੁਰੂ ਜੀ ਦਾ ਉਚਾਰਤਿ ਸ਼੍ਰੀ ਮੁਖਵਾਕ:–

ਨਾਨਕ ਅੰਗਦ ਕੋ ਬਪੁ ਧਰਾ ॥ ਧਰਮ ਪ੍ਰਚੁਰਿ ਇਹ ਜਗ ਮੋ ਕਰਾ ॥ ਅਮਰਦਾਸੁ ਪੁਨਿ ਨਾਮੁ ਕਹਾਯੋ ॥ ਜਨ ਦੀਪਕ ਤੇ ਦੀਪ ਜਗਾਯੋ ॥ ੭ ॥.....ਸ਼੍ਰੀ ਨਾਨਕ ਅੰਗਦਿ ਕਰਿ ਮਾਨਾ ॥ ਅੰਗਦ ਅਮਰ ਦਾਸ ਪਹਿਚਾਨਾ ॥ ਅਮਰ ਦਾਸ ਰਾਮਦਾਸ ਕਹਾਯੋ ॥ ਸਾਧੁਨ ਲਖਾ ਮੂੜ ਨਹਿ ਪਾਯੋ ॥ ੯ ॥ ਭਿੰਨ ਭਿੰਨ ਸਭਹੂੰ ਕਰਿ ਜਾਨਾ ॥ ਏਕ ਰੂਪ ਕਿਨਹੂੰ ਪਹਿਚਾਨਾ ॥ ਜਿਨ ਜਾਨਾ ਤਿਨਹੀ ਸਿਧ ਪਾਈ ॥ ਬਿਨ ਸਮਝੇ ਸਿਧ ਹਾਥ ਨ ਆਈ ॥ ੧੦ ॥ [ਚਰਿਤ੍ਰ ਨਾਟਕ ਬਿ: ੫]

ਇਸੇ ਭਾਵ* ਨੂੰ ਕਵੀ ਜੀ ਅੱਗੇ ਰਾਸ ੧ ਅੰਸੂ ੯ ਛੰਦ ੨੬, ੨੭ ਵਿਚ ਬੀ ਦੱਸਦੇ ਹਨ:–

'ਸਾਰਬ ਭੌਮ ਮਹਾ ਮਹਿਪਾਲਕ ਪੋਸ਼ਿਸ਼ ਪੁਰਬ ਕੀ ਤਜਿ ਕੈ।
ਸੁੰਦਰ ਔਰ ਨਵੀਨ ਧਰੇ ਤਨ, ਆਇ ਸਭਾ ਥਿਤ ਹੈ ਸਜਿਕੈ।'
'ਜੋਤਿ ਤੇ ਜੋਤਿ ਪ੍ਰਕਾਸ਼ ਰਹੀ ਜਿਮ ਲਾਗੇ ਮਸਾਲ ਤੇ ਦੂਜੀ ਮਸਾਲਾ।
ਘਾਟ ਨ ਬਾਢ ਬਨੈ ਕਬਹੂੰ ਜੁਗ ਹੋਹਿੰ ਸਮਾਨ ਪ੍ਰਕਾਸ਼ ਬਿਸਾਲਾ।'

ਦੱਸੋਂ ਹੀ ਸਤਿਗੁਰੂ ਜ਼ੁਲਮ ਤੇ ਅੱਗਜਾਨ ਦੇ ਸਮੇਂ ਹੋਏ ਹਨ, ਪਰਜਾ ਅੱਗਜਾਨ ਵਿਚ ਸੀ, ਤੇ ਜ਼ਾਲਮਾਂ ਦੇ ਜ਼ੁਲਮ ਹੇਠ ਸੀ, ਇਸ ਜ਼ੁਲਮ ਨੂੰ ਅੰਧੇਰ ਕਹਿਣ ਦਾ ਮੁਹਾਵਰਾ ਹੈ ਤੇ ਸਤਿਗੁਰੂ ਜੀ ਨੇ ਆਪ ਇਸ ਅੰਧੇਰ ਦਾ ਰੂਪ ਦਸਿਆ ਹੈ ਜੋ ਤਦੋਂ ਵਰਤ ਰਿਹਾ ਸੀ। ਯਥਾ:–

ਕਲਿਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥ ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥ ਹਉ ਭਾਲਿ ਵਿਕੁੰਨੀ ਹੋਈ ॥ ਆਧੇਰੈ ਰਾਹੁ ਨ ਕੋਈ ॥ ਵਿਚਿ ਹਉਮੈ ਕਰਿ ਦੁਖੁ ਰੋਈ ॥ ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥ ੧ ॥ [ਵਾਰ ਮਾਝ ਮ: ੧

---

*ਜੋਤੀ ਜੋਤਿ ਮਿਲਾਇਕੈ ਸਤਿਗੁਰ ਨਾਨਕ ਰੂਪ ਵਟਾਇਆ।
ਲਖ ਨ ਕੋਈ ਸਕਦੀ ਆਚਰਜੇ ਆਚਰਜ ਦਿਖਾਇਆ।
ਕਾਇਆਂ ਪਲਟਿ ਸਰੂਪ ਬਣਾਇਆ। [ਭ: ਗ: ਵਾ: ੧ ਪਉੜੀ ੪੫

ਗੁਬਾਰ ਦਾ ਰੂਪ ਪਦ ਅਰਥਾਂ ਵਿਚ ਪਿਛਲੇਰੇ ਸਫੇ ਤੇ ਦੱਸ ਆਏ ਹਾਂ 'ਬਾਝਹੁ ਗੁਰੂ ਗੁਬਾਰ ਹੈ' ਅੱਗਜਾਨ ਦੂਰ ਕਰਨ ਵਾਲੇ ਗੁਰੂ ਦੀ ਅਣਹੋਂਦ ਤੋਂ ਗੁਬਾਰ ਸੀ।

ਅੰਧੇਰੇ ਦੀ ਨਿਵਿਰਤੀ ਲਈ ਪਹਿਲਾਂ ਉਪਦੇਸ਼ ਨਾਲ ਹੀ ਬਾਬਰ, ਲਾਜਵਰਦ, ਏਵਲੂਤ, ਆਦਿਕ ਹੁਕਮਰਾਨਾਂ ਨੂੰ ਦਰੁਸਤ ਕੀਤਾ ਜਦੋਂ ਔਰੰਗਜ਼ੇਬ ਵਰਗੇ ਉਪਦੇਸ਼ ਨਾਲ ਦਰੁਸਤ ਹੁੰਦੇ ਨਾ ਡਿੱਠੇ ਤਾਂ ਭਰੋਂਤੀ ਨਾਲ ਉਨ੍ਹਾਂ ਦੀ ਸੋਧ ਕੀਤੀ।

ਗੁਬਾਰ ਦੀ ਨਿਵਿਰਤੀ ਕਰਕੇ ਪਰਮਾ ਨੰਦ ਰੂਪ ਜੋ (ਅਸ਼ੋਕ ਪਦ ਹੈ) ਉਹ ਉਪਦੇਸ਼ ਦੁਆਰਾ ਗੁਰ ਸਿੱਖਾਂ ਨੂੰ ਦਾਨ ਕੀਤਾ ਭਾਵ ਅੰਧੇਰ ਨਿਵਿਰਤੀ ਤੋਂ ਲੋਕ ਸੁਖੀ ਕੀਤਾ ਤੇ ਗੁਬ਼ਾਰ ਦੂਰ ਕਰਕੇ ਪ੍ਰਲੋਕ ਦਾ ਸੁਖ ਦਿੱਤਾ।

ਅੰਧੇਰੇ (ਹਾਕਮਾਂ ਦੇ ਜ਼ੁਲਮ) ਤੇ ਗੁਬਾਰ (ਸਿਰਜਨਹਾਰ ਤੋਂ) ਵਿਮੁਖਤਾ ਦਾ ਫਲ ਭੋਗਦੇ ਪ੍ਰਾਣੀ ਲੋਕ ਦੁਖੀ ਤੇ ਪ੍ਰਲੋਕ ਕਸ਼ਟਾਤੁਰ ਹੋ ਰਹੇ ਸਨ। ਗੁਰੂ ਜਯੋਤੀ ਅਰਸ਼ਾਂ ਵਿਚ ਸੀ, ਜੋ ਗਯਾਨ ਪ੍ਰਕਾਸ਼* (ਸ਼ਬਦਿ ਪ੍ਰਕਾਸ਼)† ਗੁਰ ਪ੍ਰਕਾਸ਼‡ ਪ੍ਰਗਟ ਕਰਨ ਲਈ ਦਸੋਂ ਪਵਿੱਤ੍ਰ ਸ੍ਵਰੂਪਾਂ ਵਿਚ ਧਰਤੀ ਉਤੇ ਆਈ।

ਉਪਦੇਸ਼ (ਗੁਰਬਾਣੀ ਸ੍ਵਰੂਪ§) ਵਿਚ ਆਪਣਾ ਪ੍ਰਕਾਸ਼ ਪਾਉਂਦੀ ਜਿਨ੍ਹਾਂ ਪ੍ਰਾਣੀਆਂ ਦੇ ਅੰਦਰ ਪੁੱਜੀ ਓਹ ਸਿੱਖ ਕਹਿਲਾਏ, ਉਨਾਂ ਦੇ ਅੰਦਰੋਂ ਅੰਧੇਰ (ਜ਼ੁਲਮ ਕਰਨਾ ਤੇ ਜ਼ੁਲਮ ਹੇਠ ਸੁਰਤੋਂ ਹੀਣੇ ਹੋਣਾ) ਤੇ ਗੁਬਾਰ (ਅੱਗਜਾਨ) ਦੂਰ ਹੋ ਗਿਆ। ਸਤਿਗੁਰਾਂ ਦੀ ਮੇਹਰ ਨਾਲ ਨਾਮ ਤੇ ਬਾਣੀ ਨੇ ਅਗਜਾਨ ਦੂਰ ਕੀਤਾ ਤੇ ਸਤਿਗੁਰਾਂ ਦੀਆਂ ਕੁਰਬਾਨੀਆਂ ਤੇ ਪੰਥ ਵਿਚ ਬੀਰ ਰਸ ਭਰਕੇ ਘਾਲਾਂ ਘਾਲਣ ਨਾਲ ਜ਼ੁਲਮ ਦੂਰ ਹੋ ਗਿਆ, ਐਉਂ ਜੀਵ ਲੋਕ ਸੁਖੀ ਤੇ ਪ੍ਰਲੋਕ ਸੁਹੇਲੇ ਹੋ ਗਏ,ਜਿਸਦਾ ਇਸ਼ਾਰਾ ਕਵੀ ਜੀ ਨੇ ਪ੍ਰਲੋਕ ਸਹਾਇ ਤੇ ਰੰਕਾਂ ਤੋਂ ਰਾਜੇ ਦੇ ਅਰਥ ਵਿਚ ਕੀਤਾ ਹੈ।

੧੮. ਗੁਣ ਸ਼ੀਲ ਵਜਕਤੀਆਂ ਦਾ ਮੰਗਲ।

ਚੌਪਈ ॥

ਗਨਪਤਿ ਆਦਿ ਬਿਘਨ ਕੇ ਹਰਤਾ। ਬ੍ਰਹਮਾਦਿਕ ਮੰਗਲ ਕੇ ਕਰਤਾ।
ਸੁਰ ਗੁਰ ਆਦਿ ਸੁਮਤਿ ਕੇ ਦਾਨੀ। ਬਾਲਮੀਕ ਆਦਿ ਕਵਿ ਬਾਨੀ॥੨੦॥
ਸ੍ਰੀ ਵਸਿਸ਼ਟ ਆਦਿਕ ਜੇ ਗਯਾਨੀ। ਇੰਦ੍ਰ ਆਦਿ ਦਾਯਕ ਰਜਧਾਨੀ।
ਆਦਿ ਅਗਸਤ ਤਪੀਸ਼ੁਰ ਸਾਰੇ। ਬਯਾਸ ਆਦਿ ਬੇਦਨਿ ਕੇ ਪਾਰੇ॥੨੧॥

---

*ਬਲਿਆ ਗੁਰ ਗਿਆਨ ਅੰਧੇਰਾ ਬਿਨਸਿਆ।

†'ਸਬਦੁ ਦੀਪਕੁ ਵਰਤੈ ਤਿਹ ਲੋਇ' [ਧਨ: ਮ: ੩

ਤਥਾ:—'ਜਹ ਕਹ ਤਹ ਭਰਪੂਰ ਸਬਦੁ ਦੀਪਕਿ ਦੀਪਾਜਉ'। [ਸਵ: ਮ: ੩ ਕੇ

‡'ਗੁਰੁ ਦੀਪਕੁ ਤਿਹ ਲੋਇ' [ਵਾਰ ਮਾਰ ਮ: ੧

ਤਥਾ:—'ਬਲਿਓ ਚਰਾਗੁ ਅੰਧਾਰ ਮਹਿ' [ਸਲ�o ਮ: ੫

§ਬਾਣੀ ਮੁਖਹੁ ਉਚਾਰੀਐ ਹਦਿ ਰਸਨਾਈ ਮਿਟੈ ਅੰਧਾਰਾ [ਵਾ: ਭਾ: ਗੁ: ੧ ਪਉ ੩੮

ਤਥਾ:—ਗੁਰਬਾਣੀ ਇਸੁ ਜਗ ਮਹਿ ਚਾਨਣ। [ਸਿਰੀ: ਮ: ੩

ਆਦਿ ਜੁਧਿਸ਼ਟਰ ਧਰਮਗ ਭਾਰੇ । ਅਰਜਨ ਆਦਿ ਕ੍ਰਿਸ਼ਨ ਕੇ ਪਯਾਰੇ ।
ਰਾਮਚੰਦਆਦਿਕ ਮਿਰਜਾਦਿਕ।ਜਨਪ੍ਰਿਯ ਸ਼੍ਰੀ ਨਰਸਿੰਘ ਜਿ ਆਦਿਕ।੨੨।
ਸ਼੍ਰੀ ਘਨਸ਼ਯਾਮ ਆਦਿ ਰਸ ਗਯਾਤਾ । ਸ਼੍ਰੀ ਬਾਮਨ ਆਦਿਕ ਛਲ ਜਾਤਾ ।
ਦਸਰਥ ਆਦਿਕ ਪੁਰ ਪ੍ਰਤੱਗਯਾ ਜੋਗ ਭੋਗ ਸਮ ਜਨਕ ਤਤੱਗਯਾ ॥੨੩॥
ਗੋਰਖ ਆਦਿ ਸਿੱਧ ਸਮੁਦਾਇ । ਆਦਿ ਕਬੀਰ ਭਗਤ ਸਮੁਦਾਇ* ।
ਬੁੱਢੇ ਆਦਿਕ ਗੁਰਕੇ ਸਿੱਖਨ । ਭਏ ਜੁ ਭੂਤ ਭਵਾਨ ਭਵਿੱਖਨ ॥ ੨੪ ॥
ਸਭਿ ਕੋ ਮੈਂ ਅਭਿਬੰਦਨ ਕਰਿਹੌਂ । ਕ੍ਰਿਪਾ ਕਰਹੁ ਗੁਰ ਸੁਜਸ ਉਚਰਿਹੌਂ ।
ਸੂਰਜ ਆਦਿ ਜਿ ਕਰਹਿੰ ਪ੍ਰਕਾਸ਼ਹਿੰ। ਚੰਦ ਆਦਿ ਜੇ ਸੀਤਲਰਾਸਹਿ ॥੨੫॥
ਨਾਰਦ ਆਦਿਕ ਪ੍ਰੇਮੀ ਜੇਈ । ਸਾਰਦ ਆਦਿਕ ਬਕਤਾ ਤੇਈ ।
ਚਤੁਰਸ਼ੇਸ਼ਆਦਿਕਬਡਕਹਿਯਤਿ†।ਹਨੁਮਤਆਦਿਦਾਸ ਜੇ ਲਹਿਯਤ†॥
੨੬॥ਸਭਿਕੇ ਪ੍ਰਥਮੈਂ ਨਾਮ ਸਿਮਰਿਉਂ।ਧਰ ਪਰ ਧਰਿਸਿਰ ਨਮੋਉਚਰਿਉਂ।
ਸਭਿ ਬਿਧਿ ਹੋਹਿੰ ਸਹਾਇਕ ਮੇਰੇ।ਬਿਘਨ ਬਿਨਾਸ਼ਹੁ ਰਹਿ ਮਮ ਨੇਰੇ॥੨੭॥

ਗਨਪਤਿ=ਗਣਾਂ ਦਾ ਪਤੀ, ਗਣੇਸ਼ । ਸ਼ਿਵ ਦਾ ਬੀ ਨਾਮ ਹੈ ।
ਆਦਿ=ਇਸਤੋਂ ਮੁਰਾਦ–ਆਦਿਕ–ਦੀ ਹੈ ਕਿਉਂਕਿ ਅਗੇ ਬ੍ਰਹਮਾ ਦੇ ਨਾਲ ਪਦ ਆਦਿਕ ਲਾਇਆ ਹੈ, ਵਸਿਸ਼ਟ ਰਾਮਚੰਦ ਨਾਲ ਪਦ ਆਦਿਕ ਹੈ, ਸੋ ਜਿੱਥੇ ਮਾਤ੍ਰਾਂ ਨੇ ਆਗਿਆ ਨਹੀਂ ਦਿੱਤੀ ਓਥੇ ਪਦ–ਆਦਿ–ਹੈ, ਜਿਥੇ ਦਿੱਤੀ ਹੈ ਉਥੇ–ਆਦਿਕ–ਪੂਰਾ ਦਿੱਤਾ ਹੈ । 'ਆਦਿ' ਨੂੰ 'ਆਦਿਕ' ਨਾ ਸਮਝਕੇ ਕਈ ਗਯਾਨੀ ਇਸਦਾ ਅਰਥ'ਆਦ ਸਮੇਂ ਤੋਂ ਲੈਕੇ'ਕਰਦੇ ਹਨ।
ਸੁਰ ਗੁਰ=ਦੇਵਤਿਆਂ ਦਾ ਗੁਰੂ–ਬ੍ਰਹਸਪਤ ।
ਰਜਧਨੀ=ਰਜਧਾਨੀ ਤੋਂ ਮੁਰਾਦ ਰਾਜ, ਵਿਭੂਤੀ, ਅਮੀਰੀ ।
ਪਾਰੇ=ਪਾਰੇ, ਜੋ ਪਾਰ ਪਾ ਲਵੇ, ਭਾਵ ਬੇਦਾਂ ਦੇ ਗਯਾਤਾ ।
(ਅ) ਪਾਰੇ ਨੂੰ ਪਜਾਰੇ ਦਾ ਸੰਖੇਪ ਦੀ ਸਮਝ ਲੈਂਦੇ ਹਨ ।
ਮਿਰਜਾਦਿਕ=ਮਿਰਜਾਦਾ ਵਾਲੇ, ਮਿਰਜਾਦਾ ਵਿਚ ਪੱਕੇ ।
ਜਨ ਪ੍ਰਿਯ=ਭਗਤਾਂ ਨੂੰ ਪਿਆਰ ਕਰਨੇ ਵਾਲੇ ।
ਘਨਸ਼ਯਾਮ=ਬੱਦਲ (ਸਮਾਨ) ਕਾਲਾ, ਇਕ ਨਾਮ ਹੈ ਕ੍ਰਿਸ਼ਨ ਜੀ ਦਾ ।
ਪ੍ਰਤੱਗਯਾ=ਇਕਰਾਰ, ਕੌਲ । ਤਤੱਗਯਾ=ਤੱਤ ਨੂੰ ਜਾਣਨ ਵਾਲੇ ।
ਸਮੁਦਾਇ=ਸਾਰੇ । ਭੂਤ=ਬੀਤ ਗਿਆ ਸਮਾਂ ।
ਭਵਾਨ=ਵਰਤਮਾਨ ਸਮਾਂ । ਭਵਿੱਖਨ=ਆਉਣ ਵਾਲਾ ਸਮਾਂ ।

*ਪਾ:–ਸਮੁਝਾਇ । †ਤੁਕਾਂਤ ਪਾਠਾਂਤ੍ਰ:–ਕਹੀਅਤਿ, ਲਹੀਅਤਿ ।

ਬੰਦਨ=ਨਮਸਕਾਰ, ਪ੍ਰਣਾਮ, (ਅ) ਕੀਰਤਿ ਕਰਨੀ, ਉਸਤਤਿ ਕਰਨੀ।
ਸੀਤਲ ਰਾਸਹਿ=ਜਿਨ੍ਹਾਂ ਦੀ ਰਾਸ਼ਿ ਠੰਢੀ ਹੈ, ਭਾਵ ਸੁਭਾਵ ਠੰਢਾ ਹੈ, ਰਾਸ ਨਾਮ ਲੀਲ੍ਹਾ ਦਾ ਬੀ ਹੈ, ਜੋ ਠੰਢੀ ਲੀਲ੍ਹਾ ਪਾਉਂਦਾ ਹੈ, ਭਾਵ ਜਿਸਦਾ ਪ੍ਰਕਾਸ਼ ਸੀਤਲ ਹੈ। (ਅ) ਰਾਸ=ਖਾਣ। ਸੀਤਲਤਾ ਦੀ ਖਾਣ।
ਸਾਰਦ=ਸਾਰਦਾ, ਸਰਸ੍ਵਤੀ।
ਬਕਤਾ=ਕਹਿਣ ਵਾਲਾ, ਵਜਾਖਜਾ ਕਰਨ ਵਾਲਾ। (ਅ) ਸਿੱਖਜਾਦਾਤਾ। (ਏ) ਫਸੀਹ (orator) ਮਨੋਹਰ ਵੱਖਜਾਨ ਕਰਨ ਵਾਲੇ।

ਅਰਥ—ਗਨਪਤ ਆਦਿਕ ਜੋ ਵਿਘਨਾ ਦੇ ਨਾਸ਼ ਕਰਨ ਵਾਲੇ (ਹੋਏ ਹਨ), ਬ੍ਰਹਮਾ ਆਦਿਕ ਜੋ ਖੁਸ਼ੀ ਦੇ ਕਰਨ ਵਾਲੇ (ਮੰਨੇ ਜਾਂਦੇ ਹਨ), ਬ੍ਰਹਸਪਤ ਆਦਿਕ ਸ੍ਰੇਸ਼ਟ ਬੁੱਧੀ ਦੇ ਦਾਤੇ, ਬਾਲਮੀਕ ਆਦਿਕ ਜੋ ਬਾਣੀ ਦੇ ਕਵਿ ਹੋਏ ਹਨ ॥ ੨੦ ॥ ਸ਼੍ਰੀ ਵਸਿਸ਼ਟ ਆਦਿਕ ਜੋ ਗਜਾਨੀ (ਹੋਏ ਹਨ), ਇੰਦ੍ਰ ਆਦਿਕ ਜੋ ਰਾਜਧਾਨੀ ਦੇ ਦੇਣ ਵਾਲੇ (ਹੋਏ ਹਨ), ਅਗਸਤ ਆਦਿਕ ਸਾਰੇ ਤਪੱਸਜਾ ਕਰਨ ਵਾਲੇ, ਵਜਾਸ ਆਦਿਕ ਵੇਦਾਂ ਦਾ ਪਾਰ ਲੈਣ ਵਾਲੇ (ਗਜਾਤਾ) ॥ ੨੧ ॥ ਜੁਧਿਸ਼ਟਰ ਆਦਿ ਭਾਰੇ ਧਰਮਾਤਮਾ, ਅਰਜਨ ਆਦਿਕ ਕ੍ਰਿਸ਼ਨ ਦੇ ਪਜਾਰੇ, ਮਿਰਜਾਦਾ ਵਿਚ ਪੱਕੇ ਰਾਮਚੰਦ ਆਦਿਕ, ਸ਼੍ਰੀ ਨਰਸਿੰਘ ਆਦਿਕ ਜੋ (ਪ੍ਰਹਿਲਾਦ ਜੈਸੇ) ਭਗਤਾਂ ਦੇ ਪਜਾਰੇ (ਹੋਏ ਹਨ) ॥ ੨੨ ॥ ਸ਼੍ਰੀ ਕ੍ਰਿਸ਼ਨ ਵਰਗੇ ਰਸਾਂ ਦੇ ਗਜਾਤਾ (ਭਾਵ ਕਲਾ ਕੌਸਲ ਵਿਚ ਪ੍ਰਬੀਨ), ਸ਼੍ਰੀ ਬਾਮਨ ਆਦਿਕ (ਦੈਂਤਾਂ ਨੂੰ) ਛਲਣਾ ਜਾਣਨ ਵਾਲੇ, ਦਸਰਥ ਆਦਿਕ ਬਚਨ ਦੇ ਪੂਰੇ, ਜਨਕ ਆਦਿਕ ਜੋਗ ਤੇ ਭੋਗ ਵਿਚ ਸਮ ਰਹਣ ਵਾਲੇ ਵੇਤਾ (ਹੋਏ ਹਨ) ॥ ੨੩ ॥ ਗੋਰਖ ਆਦਿਕ ਸਾਰੇ ਸਿੱਧ, ਕਬੀਰ ਆਦਿਕ ਸਾਰੇ ਭਗਤ, (ਭਾਈ) ਬੁੱਢੇ ਵਰਗੇ ਗੁਰੂ ਕੇ ਸਿੱਖ, ਜੋ ਪਿਛਲੇ ਸਮੇਂ ਹੋਏ, ਹੁਣ ਹਨ ਤੇ ਅਗੋਂ ਹੋਣਗੇ ॥੨੪॥ ਸਾਰਿਆਂ ਨੂੰ ਮੈਂ ਪ੍ਰਣਾਮ ਕਰਦਾ ਹਾਂ, ਮੇਰੇ ਤੇ ਕ੍ਰਿਪਾ ਕਰੋ, ਮੈਂ ਗੁਰੂ ਜੀ ਦਾ ਜਸ ਉਚਾਰਨ ਕਰਾਂ, ਸੂਰਜ ਆਦਿਕ ਜੋ ਪ੍ਰਕਾਸ਼ ਕਰਦੇ ਹਨ, ਚੰਦ੍ਰਮਾ ਆਦਿਕ ਜੋ ਠੰਢੀ ਰਾਸ਼ਿ ਵਾਲੇ ਹਨ ॥੨੫॥ ਨਾਰਦ ਆਦਿਕ ਜੋ ਪ੍ਰੇਮੀ ਹਨ। ਸਰਸ੍ਵਤੀ ਆਦਿਕ (ਜੋ) ਵਕਤਾ (ਹੋਏ ਹਨ), ਸ਼ੇਸ਼ਨਾਗ ਵਰਗੇ (ਜੋ) ਬੜੇ ਚਤੁਰ ਕਹੇ ਜਾਂਦੇ ਹਨ, ਹਨੂਮਾਨ ਵਰਗੇ ਜੋ ਦਾਸ (ਭਗਤ) ਸਮਝੇ ਜਾਂਦੇ ਹਨ ॥੨੬॥ ਸਾਰਿਆਂ ਦੇ ਮੈਂ ਪਹਿਲਾਂ ਨਾਮ ਯਾਦ ਕਰਦਾ ਹਾਂ, ਧਰਤੀ ਪਰ ਸਿਰ ਧਰ ਨਮਸਕਾਰ ਉਚਾਰਦਾ ਹਾਂ, ਮੇਰੇ ਸਭ ਤਰ੍ਹਾਂ ਸਹਾਈ ਹੋਵੋ, ਮੇਰੇ (ਕੰਮ ਵਿਚ ਪੈਣ ਵਾਲੇ) ਵਿਘਨਾਂ ਦਾ ਮੇਰੇ ਨੇੜੇ ਰਹਿਕੇ ਨਾਸ਼ ਕਰੋ।

ਭਾਵ—ਭਾਈ ਸੰਤੋਖ ਸਿੰਘ ਜੀ ਦੇ ਏਸ ਆਵਾਹਨ ਨੂੰ ਸਮਝਣ ਲਈ ਜ਼ਰਾ ਵਿਚਾਰ ਦੀ ਲੋੜ ਹੈ। ਉਨ੍ਹਾਂ ਦੇ ਸਮੇਂ ਜੋ ਖਜਾਲ ਨਹੀਂ ਸਨ ਉਨ੍ਹਾਂ ਦੀ ਸੰਭਾਵਨਾ ਕਰ

ਲੋਨੀ ਕਿ ਓਦੋਂ ਹੈਸਨ ਉਨ੍ਹਾਂ ਦੇ ਆਸ਼ਯ ਨੂੰ ਸਮਝਣ ਨਹੀਂ ਦੇਂਦੀ। ਉਸ ਸਮੇਂ ਸਿੱਖਾਂ ਵਿਚ ਇਸ਼ਟਪਤੀ ਅੱਜ ਤੋਂ ਬਹੁਤ ਵਧੀਕ ਤੇ ਅਸਲੀ ਸੀ, ਪਰ ਉਸ ਵਿਚ 'ਇਨਕਾਰ' ਪ੍ਰਧਾਨ ਨਹੀਂ ਸੀ, 'ਇਕਰਾਰ' ਵਿੱਚ ਹੀ ਓਹ ਆਪਣੇ ਵਿਸ਼੍ਵਾਸ਼ ਨੂੰ ਉੱਚਾ ਤੇ ਬੇਲਾਗ ਰਖਦੇ ਸਨ। ਅਰਥਾਤ ਆਪਣੇ ਸਤਿਗੁਰਾਂ ਨੂੰ ਸਭ ਤੋਂ ਉੱਚਾ ਸਮਝਦੇ ਸਨ ਅਰ ਓਹਨਾਂ ਵਿਚ ਆਪਣੀ ਭਾਵਨਾਂ ਪੂਰਨ ਭਗਤੀ ਤੇ ਸਿੱਖੀ ਦੀ ਧਾਰਨ ਕਰਦੇ ਸਨ, ਅਰ ਆਪਣੇ ਸਤਿਗੁਰਾਂ ਦੇ ਲਵੇ ਕਿਸੇ ਨੂੰ ਨਹੀਂ ਸਨ ਲਾਉਂਦੇ। ਪੂਰਨ ਪਤਿੱਬ੍ਰਤਾ ਸਮਾਨ ਪਤੀਬ੍ਰਤ ਭਾਵ ਵਾਂਙੂ ਇਸ਼ਟਪਤੀ ਸਤਿਗੁਰਾਂ ਵਿਚ ਰੱਖਦੇ ਸਨ, ਪੰਤੂ ਸੰਸਾਰ ਦੇ ਕਿਸੇ ਪੂਜ੍ਯ, ਕਿਸੇ ਮਤ ਦੇ ਵੱਡੇ, ਕਿਸੇ ਸਤਿਕਾਰੀ ਗਈ ਵਜਕਤੀ ਦੀ ਨਿੰਦਾ ਨਹੀਂ ਸਨ ਕਰਦੇ। ਸਭ ਵੱਡਿਆਂ ਦੇ ਵਿਚ ਭਲਿਆਈ ਦਾ ਕਿਸੇ ਨਾ ਕਿਸੇ ਅੰਸ਼ ਵਿਚ ਇਕਰਾਰ ਕਰਦੇ ਸਨ*। ਅਪਣੇ ਇਸ਼ਟ ਤੋਂ ਅਤ੍ਰਿਕਤ ਦੂਸਰਿਆਂ ਦੇ ਇਸ਼ਟ ਦਾ ਇਨਕਾਰ, ਨਿੰਦਾ ਤੇ ਖੰਡਨ ਨਹੀਂ ਸਨ ਕਰਦੇ। ਅਪਣੇ ਮਤ ਦੀ ਵਿਸ਼ੇਸ਼ਤਾ, ਅਪਣੇ ਇਸ਼ਟ ਦੀ ਬਜ਼ੁਰਗੀ, ਅਪਣੇ ਇਸ਼ਟ ਦਾ ਸਭ ਤੋਂ ਵਾਧਾ, ਸਭ ਤੋਂ ਉਚਿਆਈ ਨਿਰਭੈ ਕਹਿਦੇ ਸਨ। ਸਾਰਿਆਂ ਨੂੰ ਮੂਲੋਂ ਭੈੜਾ ਕਹਿਣਾ ਇਹ ਰਵਸ਼ ਹਿੰਦ ਵਿਚ ਪ੍ਰਾਟੈਸਟੈਂਟ ਈਸਾਈ ਲਿਆਏ, ਇਨ੍ਹਾਂ ਨੇ ਰਾਮ ਕ੍ਰਿਸ਼ਨ, ਹਿੰਦੂ ਦੇਵਤਾ ਤੇ ਮੁਸਲਮਾਨੀ ਪੈਗ਼ੰਬਰਾਂ ਦੇ ਔਗੁਣ ਛਾਂਟੇ। ਇਨ੍ਹਾਂ ਦੇ ਇਸ ਇਨਕਾਰ ਦੇ ਵਤੀਰੇ ਨੂੰ ਆਰਯਾ ਸਮਾਜ ਦੇ ਆਦਿ ਕਰਤਾ ਨੇ ਵਰਤਿਆ, ਤੇ ਇਸੇ ਦਾ ਛਾਂਦਾ ਹਿੱਸੇ ਪ੍ਰਤੀ ਹਿੰਦ ਦੇ ਦੂਸਰੇ ਮਤਾਂ ਨੇ ਬੀ ਲੈ ਲਿਆ। ਜੋ ਰਵਸ਼ ਕਿਤੇ ਹੱਦਾਂ ਦੇ ਅੰਦਰ ਤੇ ਕਿਤੇ ਬਾਹਰ ਬੀ ਗਈ ਹੈ। ਪਰ ਭਾਈ ਸੰਤੋਖ ਸਿੰਘ ਜੀ ਦੇ ਸਮੇਂ ਦੀ ਰਵਸ਼ ਭਿੰਨ ਸੀ। ਉਹੀ ਰਵਸ਼ ਅਸੀ ਇੰਗਲੈਂਡ ਦੇ ਪ੍ਰਸਿੱਧ ਲੇਖਕ ਤੇ ਧਰਮੱਗ੍ਯ ਪੁਰਸ਼ ਕਾਰਲਾਈਲ ਵਿਚ ਵੇਖਦੇ ਹਾਂ ਕਿ ਜਿਸਨੇ ਜਗਤ ਦੇ ਅੱਡ ਅੱਡ ਮਹਾਂ ਪੁਰਖਾਂ ਵਿਚ ਮੁਹੰਮਦ ਆਦਿ ਪੈਗ਼ੰਬਰਾਂ ਨੂੰ ਬੀ ਸ਼ਾਮਲ ਕੀਤਾ। ਇਨਕਾਰ ਦੀ ਰਵਸ਼ ਨੂੰ ਕੱਟ ਕੇ ਸਭਨਾਂ ਦੇ ਗੁਣਾਂ ਦੇ ਇਕਰਾਰ ਦਾ ਚਮਤਕਾਰ ਦੱਸਿਆ, ਪਰ ਅਪਣੇ ਇਸ਼ਟ ਦੇਵ ਨੂੰ ਇਨ੍ਹਾਂ ਮਹਾਂ ਪੁਰਖਾਂ ਦੀ ਸ਼੍ਰੇਣੀ ਤੋਂ ਉੱਚਾ ਰਖਿਆ ਤੇ ਇਨ੍ਹਾਂ ਦੇ ਗੁਣਾਨੁਵਾਦ ਵੇਲੇ ਬੀ ਉਸ ਦੇ ਗੁਣ ਕਥਨ ਨੂੰ ਉੱਚਾ ਅਕਹਿ ਵਿਚ ਲੈ ਗਿਆ। ਜੇ ਕਿਸੇ ਪੁੱਛਿਆ ਕਿ ਆਪਣੇ ਇਸ਼ਟ ਦੇਵ ਦਾ ਜ਼ਿਕਰ ਨਹੀਂ ਜੇ ਕੀਤਾ ਤਾਂ ਦੱਸਿਆ, ਕਿ ਓਹ ਸਰਬ ਉੱਚੀਆਂ ਵਜਕਤੀਆਂ ਤੋਂ ਉੱਚਾ ਤੇ ਅਕਹਿ ਪਦ ਵਿਚ ਹੈ। ਤਿਵੇਂ 'ਇਕਰਾਰ' ਵਿਚ ਰਹਿਕੇ ਇਸ਼ਟਪਤੀ ਵਾਲੇ ਭਾਈ ਸੰਤੋਖ ਸਿੰਘ ਜੀ ਨੇ ਇਨ੍ਹਾਂ ਚੌਪਈਆਂ ਤੋਂ ਪਹਿਲਾਂ ਅਪਣੇ ਇਸ਼ਟ ਦੇਵ ਨੂੰ ਪੂਰੀ ਤਰ੍ਹਾਂ ਮਨਾ ਲਿਆ ਹੈ। ਕਵਿ ਜੀ ਉਨ੍ਹਾਂ ਦੀ ਸ਼੍ਰੇਣੀ ਅਲੱਗ ਤੇ ਵੱਖਰੀ ਤੇ ਉਚੇਰੀ ਰੱਖ ਆਏ ਹਨ, ਏਥੇ ਆਕੇ ਅਪਣੀ ਵਾਕਫੀ ਦੀਆਂ ਸਾਰੀਆਂ ਗੁਣ ਸ਼ੀਲ ਵਜਕਤੀਆਂ ਨੂੰ ਯਾਦ ਕਰਦੇ ਹਨ,ਪਰ ਇਨ੍ਹਾਂ ਨੂੰ ਸਦਰਸ਼ਤਾ—ਭਾਈ ਬੁੱਢੇ—ਗੁਰੂ ਕੇ ਸਿੱਖ ਦੀ ਦੇਂਦੇ ਹਨ। ਸਪਸ਼ਟ ਐਉਂ ਹੈ ਕਿ ਕਵਿ ਜੀ ਇਨ੍ਹਾਂ ਨੂੰ ਨਿੰਦਦੇ ਨਹੀਂ, ਮਾੜੇ ਨਹੀਂ ਕਹਿੰਦੇ, ਇਨ੍ਹਾਂ ਦੇ ਗੁਣਾਂ ਦਾ ਇਕਰਾਰ ਕਰਦੇ ਹਨ, ਪਰ ਇਨ੍ਹਾਂ ਨੂੰ ਭਾਈ ਬੁੱਢੇ ਦੀ ਸ਼੍ਰੇਣੀ ਵਿਚ ਗਿਣਦੇ ਹਨ, ਜੋ ਉਨ੍ਹਾਂ ਦੇ ਇਸ਼ਟ ਦੇਵ ਦੇ ਸਿੱਖ ਹੋਏ ਹਨ। ਸੋ ਅਪਣੇ ਇਸ਼ਟ ਨੂੰ ਉੱਚਾ ਰਖਕੇ, ਇਨ੍ਹਾਂ ਸਾਰੇ ਗੁਣਵਾਨ ਪੁਰਖਾਂ ਨੂੰ, ਜਿਨ੍ਹਾਂ ਵਿਚ ਸ਼੍ਰੀ ਰਾਮਚੰਦ੍

*ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ॥ [ਸੂਹੀ ਛੰਤ ਮ: ੧

ਕ੍ਰਿਸ਼ਨ ਆਦਿ ਅਵਤਾਰ ਵੀ ਹਨ, ਆਪ ਦੂਸਰੇ ਦਰਜੇ ਦੀ ਅਰ ਅਪਣੇ ਗੁਰੂ ਦੇ ਪਰਮ ਉੱਚੇ ਸਿੱਖਾਂ ਦੀ ਸਦਰਸ਼ਤਾ ਦੇਂਦੇ ਹਨ। ਸਿੱਖਾਂ ਲਈ ਸਿੱਖਾਂ ਵਿਚ ਸਤਿਕਾਰ ਭਾਵ ਰੱਖਣਾ ਗੁਰ ਸਿੱਖੀ ਹੈ, ਫਿਰ ਭਾਈ ਬੁੱਢੇ ਵਰਗੇ ਬੀਤਰਾਗ, ਗੁਰ ਪ੍ਰੇਮੀ ਜੀਵਨ ਮੁਕਤ ਦਾ ਸਤਿਕਾਰ ਤਾਂ ਖਾਸ ਹੈ। ਇਸ ਕਰਕੇ ਕਵਿ ਭਾਈ ਸੰਤੋਖ ਸਿੰਘ ਜੀ ਸਭ ਨੂੰ ਗੁਰ ਸਿੱਖ ਯਾ ਗੁਰਮੁਖ ਸਮਝਕੇ ਸਤਿਕਾਰ ਨਾਲ ਯਾਦ ਕਰਦੇ ਤੇ ਸਤਿਕਾਰ ਦੇਂਦੇ ਹਨ।

ਕਾਸ ਲਈ ? ਅਪਣੀ ਕੱਲਜਾਨ ਵਾਸਤੇ ਨਹੀਂ, ਅਪਣੇ ਧਰਮ ਵਾਸਤੇ ਨਹੀਂ,ਪਰ ਗੁਰੂ ਜਸ ਦੇ ਮੰਦਰ ਦੀ ਉਸਾਰੀ ਵਿਚ ਉਨ੍ਹਾਂ ਨੂੰ ਵਡੇ ਗੁਰੂ ਸਿਖ ਤੁੱਲ ਸਮਝਕੇ ਸਹਾਇਤਾ ਮੰਗਦੇ ਹਨ। ਪ੍ਰਯੋਜਨ ਹੈ ਅਪਣੇ ਇਸ਼ਟ ਦੇਵ ਦੀ ਕੀਰਤੀ, ਉਸ ਵਿਚ ਮੰਗਦੇ ਹਨ ਸਹਾਇਤਾ ਇਨ੍ਹਾਂ ਤੋਂ, ਇਨ੍ਹਾਂ ਨੂੰ ਭਾਈ ਬੁੱਢੇ ਵਾਂਙੂ ਵੱਡਾ ਆਦਰ ਯੋਗ ਗੁਰਮੁਖ ਸਮਝਕੇ, ਕਿ ਮੇਰੀ ਮਦਦ ਕਰੋ ਜੋ ਮੈਂ ਗੁਰੂ ਜਸ ਉਚਰਾਂ ਤੇ ਮੇਰੇ ਵਿਘਨਾਂ ਦਾ ਨਾਸ਼ ਹੋਵੇ।

ਭਾਈ ਸੰਤੋਖ ਸਿੰਘ ਜੀ ਇਹ ਆਵਾਹਨ ਨਾ ਕਰਦੇ ਤਾਂ ਕੋਈ ਖੁੜ ਨਹੀਂ ਸੀ ਰਹਿ ਜਾਣੀ। ਭਾਈ ਨੰਦ ਲਾਲ ਜੀ ਤੇ ਭਾਈ ਗੁਰਦਾਸ ਜੀ ਨੇ ਐਸੀ ਰਵਸ਼ ਨਹੀਂ ਲਈ ਤੇ ਨਿਰਾ ਹੀ ਸਿੱਧੇ ਅਪਣੇ ਸਤਿਗੁਰਾਂ ਦੇ ਨਿਰੋਲ ਯਸ਼ ਵਿਚ ਰਹੇ ਹਨ। ਪਰ ਜਿਵੇਂ 'ਅਸ਼ਵਘੋਸ਼' ਨੇ ਨਿਰੋਲ ਬੁਧਮਤ ਵਿਚ ਯੋਗ ਮਾਰਗ ਦੇ ਖਯਾਲ ਜਾ ਗੁੰਦੇ ਸਨ ਤੇ ਬੁਧ ਮਤ ਦਾ 'ਮਹਾਂਜਾਨਾ' ਮਾਰਗ ਵੱਖਰਾ ਹੀ ਪੈਦਾ ਹੋ ਗਿਆ ਸੀ ਤਿਵੇਂ ਕਵਿ ਜੀ ਦੇ ਸਮੇਂ ਇਸ ਪ੍ਰਕਾਰ ਦੇ ਬ੍ਰਹਮਣੀ ਪ੍ਰਭਾਵ ਵਾਲੇ ਖਿਆਲ ਸਿੱਖੀ ਨਾਲ ਰਲ ਰਹੇ ਸਨ*, ਤੇ ਭਾਈ ਜੀ ਜੈਸੇ ਗੁਣੀਆਂ ਦੀ ਵਿੱਦਜਾ ਉਨ੍ਹਾਂ ਹੀ ਮੰਡਲਾਂ ਵਿਚ ਹੋਈ ਸੀ, ਇਸ ਕਰਕੇ ਐਸੇ ਖਯਾਲ ਉਨ੍ਹਾਂ ਤੋਂ ਅਨਜਾਣੇ ਪੈਂਦੇ ਸਨ, ਪਰ ਉਨ੍ਹਾਂ ਦੀ ਇਸ਼ਟਪਤੀ ਉਨ੍ਹਾਂ ਤੋਂ ਅਪਣੇ ਇਸ਼ਟ ਸਤਿਗੁਰਾਂ ਨੂੰ ਉੱਚਾ ਰਖਵਾਉਂਦੀ ਸੀ ਤੇ ਹਰ ਟਿਕਾਣੇ ਉਨ੍ਹਾਂ ਦੀ ਵਿਸ਼ਾਲਤਾ, ਉੱਚਤਾ ਤੇ ਪ੍ਰਾਜ਼ੱਲਭਤਾ ਤੋਂ ਵਿਸ਼ੇਸ਼ਤਾ ਦੇ ਜਾਂਦੀ ਸੀ। ਕਵਿ ਜੀ ਦੀ ਅਨਿੰਨ ਸਿੱਖੀ ਦੇ ਭਾਵ ਉਨ੍ਹਾਂ ਤੋਂ ਮਲੋ-ਮਲੀ ਪ੍ਰਗਟ ਹੁੰਦੇ ਸਨ ਤੇ ਓਹ ਕਦੇ ਕਿਸੇ ਹੋਰਸ ਨੂੰ ਅਪਣਾ ਇਸ਼ਟ ਨਹੀਂ ਸਨ ਮੰਨਦੇ।

ਦੇਖੋ ਰਾਸ ਤਿੰਨ, ਅੰਸੂ ੩੨, ਅੰਕ ੧੪ ਵਿਚ ਕਵਿ ਜੀ ਦੀ ਅਨਿੰਨਤਾਈ ਜਿੱਥੇ ਕਿ ਓਹ ਆਪ ਗਣਪਤਿ ਆਦਿਕਾਂ ਦਾ ਮੰਨਣਾਂ ਮਨ੍ਹੇ ਕਰਦੇ ਹਨ ਯਥਾ:-'ਗਣਪਤਿ ਆਦਿ ਪੰਚਾਂਗ ਮਨਾਏ। ਤਿਨ ਪਰ ਨਿਸ਼ਚਾ ਨਹੀਂ ਟਿਕਾਏ। ਸਿੱਖ ਅਨਿੰਨ ਭਗਤ ਹੈਂ ਮੇਰੇ। ਜੇ ਨ ਪ੍ਰਤੀਤ, ਲੇਹੁ ਅਬ ਹੇਰੇ' [ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਮੁਖਾਰਬਿੰਦੋਂ ਏਹ ਵਾਕ ਕਵੀ ਜੀ ਨੇ ਲਿਖੇ ਹਨ]

ਫਿਰ ਦੇਖੋ-ਰਾਸ ੩, ਅੰਸੂ ੩੨ ਦਾ ਅੰਕ ੨੨. ਤੇ ੨੩:-

---

*ਜਿਵੇਂ ਇਕ ਪ੍ਰਸਿਧ ਸਿੱਖ ਸੰਪ੍ਰਦਾ ਦੀ ਨਿਰੋਲ ਤੇ ਅਨਿੰਨ ਸਿਖੀ ਵਿਚ ਕਿਸੇ ਸਮੇਂ ਵਸ਼ਿਸ਼ਟ ਆ ਰਲਿਆ ਤੇ ਇਸਨੇ ਨਿਰੋਲ ਭਗਤੀ, ਸੇਵਾ, ਆਪਾ ਨਿਵਾਰ ਪਰੋਪਕਾਰ ਦੇ ਵਿਚ ਸੁੱਕਾ ਵੇਦਾਂਤ ਰਲਾਉਣਾ ਅਰੰਭ ਦਿੱਤਾ ਸੀ।

'ਵਾਰ ਮਹੂਰਤ ਤਬ ਨਹਿੰ ਪੂਛਾ। ਬਿਨਾਂ ਖਰਚ ਤੇ ਮਨ ਨਹਿੰ ਛੂਛਾ। ਨਿਸ਼ਚਾ ਏਕ ਕਰਨ ਅਰਦਾਸ। ਨਿਤ ਜਾਨਹਿ ਜਹਿੰ ਕਹਿੰ ਗੁਰ ਪਾਸ। ਭਗਤ ਅਨੰਨ ਕਹਾਵਤਿ ਐਸੇ। ਗੁਰ ਬਿਨ ਅਪਰ ਨ ਮਾਨਹਿੰ ਕੈਸੇ'।

ਜੋ ਕੁਛ ਉਨ੍ਹਾਂ ਨੇ ਸਮੇਂ ਤੇ ਅਪਣੀ ਵਿੱਦਜਾ ਵਾਕਫੀ ਦੇ ਮੰਡਲ ਵਿਚ ਕੀਤਾ ਹੈ ਉਸਦਾ ਆਸ਼ਾ ਇਹੋ ਹੈ:—ਅਪਨੇ ਇਸ਼ਟਦੇਵ ਨੂੰ ਸੁਮੇਰੂ ਪਰਬਤ ਸਮਝਣਾ, ਦੂਸਰੇ ਬਜ਼ੁਰਗਾਂ ਦੀ ਨਿੰਦਾ ਨਾ ਕਰਨੀ, ਪਰ ਉਨ੍ਹਾਂ ਨੂੰ ਇਸ਼ਟਦੇਵ ਤੋਂ ਨੀਵੇਂ ਤੇ ਨਿਜ ਤੋਂ ਵਡੇਰੇ ਸਮਝਕੇ ਇਕਰਾਰ ਵਿਚ ਵਸਦਿਆਂ ਪਤਿਬ੍ਰਤ ਭਾਵ ਨਿਬਾਹੁਣਾ, ਜਿਵੇਂ ਕੁਲੀਨ ਪਤਿਬ੍ਰਤਾ—ਪਤੀ ਭਾਵਨਾ—ਪਤੀ ਬਿਨਾਂ ਕਿਸੇ ਵਿਚ ਨਹੀਂ ਧਾਰਦੀ, ਪਤੀ ਦੇ ਲਵੇ ਕਿਸੇ ਨੂੰ ਨਹੀਂ ਲਾਉਂਦੀ, ਅਪਣੇ ਪਤੀ ਤੋਂ ਛੁੱਟ ਜਗਤ ਵਿਚ ਕਿਸੇ ਨੂੰ ਮਰਦ ਨਹੀਂ ਸਮਝਦੀ। ਪਰ ਪਤੀ ਤੋਂ ਛੁੱਟ ਉਸਦੇ ਮਿੱਤ੍ਰਾਂ, ਸੰਬੰਧੀਆਂ, ਵਾਕਫਾਂ, ਹੋਰ ਸਾਕਾਂ ਸਨੇਹੀਆਂ ਕਿਸੇ ਦਾ ਅਨਾਦਰ ਤੇ ਅਪਮਾਨ ਬੀ ਨਹੀਂ ਕਰਦੀ*। ਫਿਰ ਭਾਈ ਗੁਰਦਾਸ ਜੀ ਨੇ ਕਿਹਾ ਹੈ ਕਿ ਔਗੁਣਾਂ ਨੂੰ ਛੱਡਕੇ ਗੁਣਾਂ ਨੂੰ ਤੱਕ ਕੇ ਗੁਣ ਸਭ ਤੋਂ ਮੰਗ ਲਈਏ, ਨਿੰਦਾ ਨਾ ਕਰੀਏ ਪਰ ਧਿਆਨ ਸਦਾ ਗੁਰ ਮੂਰਤੀ ਅਪਣੇ ਇਸ਼ਟ ਦਸੋ ਸਤਿਗੁਰਾਂ ਵਿਚ ਰਖੀਏ, ਉਨ੍ਹਾਂ ਤੋਂ ਸਭ ਗੁਣੀ, ਅਵਤਾਰ, ਪੈਗੰਬਰ ਨੀਵੇਂ ਹਨ।

ਜੈਸੇ ਨੈਨ ਬੈਨ ਪੰਖ ਸੁੰਦਰ ਸੂਬੰਗ ਮੋਰ ਤਾਂ ਕੇ ਪਗ ਓਰ ਦੇਖਿ ਦੋਖ ਨਾ ਬਿਚਾਰੀਐ॥
ਸੰਦਲ ਸੁਗੰਧਿ ਅਤਿ ਕੋਮਲ ਕਮਲ ਜੈਸੇ ਕੰਟਕ ਬਿਲੋਕਿ ਨ ਅਉਗੁਨ ਉਰਧਾਰੀਐ॥ ਜੈਸੇ ਅੰਮ੍ਰਿਤ ਫਲ ਮਿਸਟਿ ਗੁਨਾਦਿ ਸ੍ਵਾਦ ਬੀਜ ਕਰਵਾਈ ਕੋ ਬੁਰਾਈ ਨ ਸਮਾਰੀਐ॥ ਤੈਸੇ ਗੁਰ ਗਿਆਨ ਦਾਨ ਸਭਹੂੰ ਸੋ ਮਾਂਗਿ ਲੀਜੇ, ਬੰਦਨਾ ਸਕਲ ਭੂਤ, ਨਿੰਦਾ ਨ ਤਕਾਰੀਐ॥੩੯੯॥

ਭਾਈ ਸੰਤੋਖ ਸਿੰਘ ਜੀ ਨੇ ਇਥੇ ਜਿਨ੍ਹਾਂ ਗੁਣਵਾਨਾਂ ਨੂੰ ਯਾਦ ਕੀਤਾ ਹੈ, ਉਨ੍ਹਾਂ ਦੇ ਏਹ ਗੁਣ ਗਿਣੇ ਹਨ:—ਵਿਘਨ ਨਾਸ਼, ਮੰਗਲ, ਸੁਮਤਿ, ਕਵਿਤਾ, ਗਜਾਨ, ਰਾਜ-ਪ੍ਰਤਾਪ, ਤਪ, ਵਿਦ੍ਵਤਾ, ਧਰਮ ਪਜਾਰ, ਮਿਰਯਾਦਾ, ਦਾਸਾਂ ਤੇ ਮੇਹਰ, ਰਸ ਗਜਾਤ, ਛਲ ਨੂੰ ਸਮਝਣ ਦੀ ਜਾਚ, ਪ੍ਰਤੱਗਜਾ ਪੂਰਨ, ਤੱਤਗਜਾਨ, ਰਿਧੀ ਸਿਧੀ, ਭਗਤੀ, ਸਿੱਖੀ, ਜਲਾਲ ਵਾਲਾ ਪ੍ਰਕਾਸ਼, ਜਮਾਲ ਵਾਲਾ ਪ੍ਰਕਾਸ਼, ਭਗਤੀ ਵਾਲਾ ਪ੍ਰੇਮ, ਕਵਿਤਾ ਸਫੁਹਣ ਸੱਤਾ, ਚਤੁਰਤਾ, ਦਾਸਾ ਭਾਵ। ਇਨ੍ਹਾਂ ਸਾਰੇ ਗੁਣਾਂ ਦਾ ਆਪ ਨੂੰ ਕਿਸੇ ਨਾ ਕਿਸੇ ਸ਼ਕਲ ਵਿਚ ਅਪਣੇ ਗ੍ਰੰਥ ਵਿਚ ਕਥਨ ਕਰਨਾ ਪੈਣਾ ਹੈ, ਇਸ ਲਈ ਆਪ ਗੁਣਾਂ ਨੂੰ ਤੇ ਜਿਨ੍ਹਾਂ ਵਿਚ ਇਕ ਇਕ ਗੁਣ ਪ੍ਰਸਿੱਧ

*ਜੈਸੇ ਕੁਲਾ ਬਧੂ ਬੁਧਿਵੰਤਿ ਸਸੁਰਾਰ ਬਿਖੈ ਸਾਵਧਾਨ ਚੇਤਨ ਰਹੈ ਅਚਾਰ ਚਾਰਕੈ॥ ਸਸੁਰ ਦੇਵਰ ਜੇਠ ਸਕਲ ਕੀ ਸੇਵਾ ਕਰੈ ਖਾਨ ਪਾਨ ਗਜਾਨ ਜਾਨਿ ਪਤਿ ਪਰਵਾਰ ਕੈ॥ ਮਧੁਰ ਬਚਨ ਗੁਰੁ ਜਨ ਸੋ ਲਜਾ ਲਵੰਨਿ, ਸਿਹਜਾ ਸਮੈ ਸਪ੍ਰੇਮ ਪੂਰਨ ਭਤਾਰ ਕੈ॥ ਤੈਸੇ ਗੁਰਸਿਖ ਸਰਬਾਤਮ ਪੂਜਾ ਪ੍ਰਬੀਨ ਬ੍ਰਹਮ ਧਿਆਨ ਗੁਰ ਮੂਰਤਿ ਅਪਾਰਕੈ॥੩੯੫॥

ਹੋਇਆ ਹੈ ਉਨ੍ਹਾਂ ਨੂੰ ਇਨ੍ਹਾਂ ਚੋਪਈਆਂ ਵਿਚ ਲੈਂਦੇ ਹਨ ਤੇ ਉਨ੍ਹਾਂ ਤੋਂ ਉਨ੍ਹਾਂ ਗੁਣਾਂ ਦੀ ਯਾਚਨਾ ਕਰਦੇ ਹਨ। ਗੁਣਾਂ ਵਾਲੇ ਉਹਨਾਂ ਨੇ ਉਹੀ ਚੁਣਨੇ ਸਨ ਜੋ ਉਨ੍ਹਾਂ ਦੀ ਵਾਕਫੀ ਦੇ ਦਾਇਰੇ ਦੇ ਸਨ। ਆਪ ਯੂਨਾਨ, ਮਿਸਰ, ਜਾਪਾਨ, ਚੀਨ, ਅਰਬ, ਈਰਾਨ, ਜਰਮਨੀ, ਰੋਮ ਦੇ ਗੁਣਵਾਨਾਂ ਦੇ ਨਾਮ ਨਹੀਂ ਗਿਣ ਸਕਦੇ ਸਨ ਕਿ ਜਿਨ੍ਹਾਂ ਦੇ ਵਿਦਜਾ ਵਿੱਗਜਾਨ ਤੇ ਇਲਮ ਅਦਬ ਦੀ ਮੁਤਾਲਜਾ ਤੇ ਪੜ੍ਹਨ ਦਾ ਸਮਾਂ ਆਪ ਨੂੰ ਨਹੀਂ ਲੱਭਾ। ਆਪ ਹਿੰਦੀ ਤੇ ਸੰਸਕ੍ਰਿਤ ਦੇ ਜਾਣੂੰ ਸੇ, ਸੋ ਹਿੰਦੀ ਸੰਸਕ੍ਰਿਤ ਇਲਮ ਅਦਬ ਵਿਚੋਂ ਹੀ ਉਨ੍ਹਾਂ ਨੇ ਗੁਣਵਾਨ ਸੱਜਨ ਚੁਣਨੇ ਸਨ ਤੇ ਸ੍ਰਦੇਸ਼ ਦੇ ਗੁਣੀ ਹੀ ਲੈਣੇ ਸਨ। ਫਿਰ ਇਨਾਂ ਗੁਣੀਆਂ ਵਿਚੋਂ ਕਈਆਂ ਦੇ ਨਾਮ ਸ਼੍ਰੀ ਗੁਰੂ ਗ੍ਰੰਥ ਸਾਹਿਬ* ਜੀ ਵਿਚ ਆਏ ਹਨ, ਜਿਥੇ ਇਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਸ ਕਰਨ ਵਾਲੇ–ਗੁਣ ਗਾਇਨ ਕਰਨ ਵਾਲੇ–ਦਾ ਦਰਜਾ ਦਿੱਤਾ ਹੈ, ਸੋ ਕਵੀ ਜੀ ਆਪ ਗੁਰੂ ਸਾਹਿਬਾਂ ਦਾ ਇਤਿਹਾਸ ਤੇ ਜਸ ਵਰਣਨ ਕਰਨ ਲਗੇ ਹਨ, ਓਹਨਾਂ ਨੂੰ ਗੁਰ ਜਸ ਕਰਨ ਵਾਲੇ ਸਮਝ ਕੇ ਯਾਦ ਕਰਦੇ ਹਨ ਕਿ ਤੁਸੀਂ ਮੇਰੀ ਮਦਦ ਕਰੋ ਅਰ ਕਾਰਜ ਸਿਰੇ ਚੜ੍ਹਾਓ। ਉਨ੍ਹਾਂ ਨੂੰ ਅਪਣਾ ਇਸ਼ਟਦੇਵ ਤੇ ਪੂਜਜ ਨਹੀਂ ਮੰਨ ਰਹੇ, ਨਾ ਇਨ੍ਹਾਂ ਦੀ ਪੂਜਾ ਸਿੱਖਾਂ ਨੂੰ ਸਿਖਾਲ ਰਹੇ ਹਨ। ਸਿਖਾਂ ਨੂੰ ਤਾਂ ਕਵਿ ਜੀ ਇਹੋ ਮੱਤ ਦੇਂਦੇ ਹਨ:–

ਭਗਤ ਅਨਿਨ ਕਹਾਵਤ ਐਸੇ। ਗੁਰ ਬਿਨ ਅਪਰ ਨ ਮਾਨਹਿ ਕੈਸੇ।

[ਰਾਸ ੪, ਅੰਸੂ ੪੨, ਅੰਕ ੨੪

ਅਗਲੇ ਅੰਕ ੨੮ ਤੋਂ ਲੈ ੩੬ ਤਕ ਖਾਸ ਤੇ ਉੱਚ ਆਮ ਤੌਰ ਤੇ ਕਵੀ ਜੀ ਅਪਣੇ ਕੰਮ ਦੀ ਵਿਸ਼ਾਲਤਾ ਤੇ ਮੁਸ਼ਕਲ ਨੂੰ ਪ੍ਰਤੀਤ ਕਰਕੇ ਆਪ ਨੂੰ ਉਸਦੇ ਕੰਮ ਦੇ ਯੋਗ ਨਹੀਂ ਸਮਝਦੇ, ਇਸ ਲਈ ਅਪਣੀ ਸਹਾਯਤਾ ਦੀ ਲੋੜ ਗੁਪਤ ਸੰਸਾਰ ਤੋਂ ਰਖਦੇ ਹਨ ਤੇ ਭੋਂ ਭੋਂ ਕੇ ਜੋ ਬੀ ਲਿਖਦੇ ਹਨ ਉਸਦਾ ਸਾਰਅੰਸ਼ ਇਹੋ ਨਿਕਲਦਾ ਹੈ ਕਿ ਅਪਣੇ ਕਾਰਜ ਦੀ ਨਿਰਵਿਘਨ ਸਮਾਪਤੀ ਲਈ ਅਰੀਮ ਤੋਂ, ਗ਼ੈਬ ਤੋਂ, ਗੁਪਤ ਸੰਸਾਰ ਤੋਂ ਰੂਹਾਨੀ ਮਦਦ ਦੀ ਟੇਕ ਮੰਗਦੇ ਹਨ ਤੇ ਉਸੇ ਦਾ ਆਸਰਾ ਬੰਨ੍ਹਦੇ ਅਰ ਯਾਚਨਾ ਕਰਦੇ ਹਨ।

(ਅੱਗੇ ਰੂਹ ਮਿਲਾਪ ਮੰਗਲ ਵਰਣਦੇ ਹਨ)

੧੫. ਖ਼ਾਲਸਾ ਤੇ ਸਤਿਗੁਰੂ ਜੀ ਦੇ ਮਿਲਵੇਂ ਮੰਗਲ।

[ਗੁਰਯਸ਼ ਕਥਨ ਲਈ ਅਪਣੀ ਅਸਮੱਰਥਤਾ ਪਰੰਤੂ ਤੀਬ੍ਰ ਇੱਛਾ]

ਸ੍ਰੈਯਾ ॥ ਸ਼੍ਰੀ ਗੁਰ ਕੋ ਜਸੁ ਸਾਜਹ ਦੂਪ ਉਜਾਗਰ ਹੈ ਸਭਿ† ਲੋਕਨ ਮਾਹੂੰ।
ਮੈਂ ਤੁਲਹਾ ਜ੍ਯੂਣ ਜਨੋਂ ਕਰਿਕੈ ਨਿਜ ਬੁੱਧਿ ਤੇ ਪਾਰ ਪਰਨੋ ਅਬਿਚਾਹੂੰ।

*ਦੇਖੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਵਈਏ ਮਹਲੇ ਪਹਿਲੇ ਕੇ ਜਿਥੇ–ਬ੍ਰਹਮਾ, ਸ਼ਿਵ, ਇੰਦ੍ਰ, ਸਨਕਾਦਿ, ਪਰਸ਼ਰਾਮ, ਜਮਦਗਨਿ, ਅਜ਼ੂਰ, ਸ਼ੋਸ਼ਨਾਗ, ਨਵੇਂ ਨਾਥ, ਬਯਾਸ, ਜਨਕ, ਕਬੀਰ ਆਦਿ ਭਗਤ ਤੇ ਕਪਲ ਆਦਿਕੋਂ ਸਾਰੇ ਗੁਰ ਜਸ ਕਥਨ ਕਰਨ ਵਾਲੇ ਕਥੇ ਹਨ। †ਪਾ:–ਧਨੁ।

ਹੋਇ ਹੰਸੀ ਜਗ ਮੈਂ ਅਧਿਕਾਇ ਤਊ ਚਿਤ ਮੈਂ ਅਤਿਸ਼ੈ ਉਤਸਾਹੂੰ।
ਊਚ ਤਰੂ ਫਲ ਜਸੋਂ ਲਗਿ* ਸੁੰਦਰ ਵਾਮਨ ਹਾਥ ਪਸਾਰਤਿ ਤਾਹੂੰ ॥੨੯॥

{ ਤਰੂ=ਬ੍ਰਿੱਛ। ਵਾਮਨ=ਬਉਣਾ, ਬਹੁਤ ਮਧਰੇ ਕੱਦ ਦਾ ਆਦਮੀ। }

ਅਰਥ-(ਇਹ ਗਲ ਕਿ) ਸ਼੍ਰੀ ਗੁਰੂ ਜੀ ਦਾ ਜਸ ਸਮੁੰਦ੍ ਵਾਂਙੂ (ਅਥਾਹ ਤੇ ਬੇਕਿਨਾਰ) ਸਭ ਲੋਕਾਂ ਵਿਚ ਉਜਾਗਰ ਹੈ, ਮੈਂ ਹੁਣ ਅਪਣੀ (ਤੁੱਛ) ਬੁੱਧੀ ਨਾਲ (ਮਾਨੋਂ) ਕੱਖਾਂ ਦਾ ਤੁਲਹਾ ਬਨਾਕੇ ਪਾਰ ਪੈਣਾਂ ਚਾਹੁੰਦਾ ਹਾਂ, (ਭਾਵੇਂ ਮੇਰੇ ਇਸ ਨਿਮਾਣੇ ਯਤਨ ਉਤੇ) ਜਗਤ ਵਿਚ ਭਾਰੀ ਹਾਸੀ ਹੀ ਹੋਵੇ ਤਦ ਬੀ ਮੈਂ ਜਿਤ ਵਿਚ ਬਹੁਤ ਉਤਸਾਹਿਤ ਹੁੰਦਾ ਹਾਂ, ਜਿਵੇਂ ਉਚੇ ਬ੍ਰਿੱਛ ਨੂੰ ਸੁਹਣਾ ਫਲ ਲੱਗਾ (ਵੇਖਕੇ) ਬਾਉਣਾ ਹੱਥ ਉਸ ਵੱਲੋ ਪਸਾਰਦਾ ਹੈ (ਤੇ ਲੋਕਾਂ ਦੇ ਹਾਸੇ ਤੋਂ ਉਤਸਾਹ ਹੀਨ ਨਹੀਂ ਹੁੰਦਾ)।

[ਅਪਣੀ ਅਸਮੱਥਤਾ ਦਾ ਉਪਾਉ, ਗੁਰੂ ਦੀ ਟੇਕ, ਖਾਲਸਾ ਤੇ ਸਤਿਗੁਰਾਂ ਜੋਗ ਬੰਦਨਾ]

ਚੌਪਈ ॥

ਸ਼੍ਰੀਗੁਰ ਸੁਜਸ ਰੁਚਿਰ ਮਨਿਮਾਨਿਕ। ਸਿੱਖੀ ਉਚਤਾ ਗਿਰਵਰ ਥਾਨਿਕ।
ਸਾਧਨ ਰੂਪ ਚਰਨ ਨਹਿ ਮੇਰੇ। ਅਹੋਂ ਪਿੰਗ ਕਿਮ ਚਢਿਵ ਉਤੇਰੇ ॥੨੯॥
ਨਿਜ ਮਤਿ ਕੋ ਸ਼ਿੰਗਾਰ ਬਨਾਵਨ। ਚਾਹਤਿ ਹੌਂ ਪਰੋਇ ਪਹਿਰਾਵਨ।
ਪ੍ਰੇਮ ਰੂਪ ਗੁਨ ਕਰੋਂ ਬੰਧਾਵਨ। ਲੋਕ ਪ੍ਰਲੋਕ ਸੁਹਾਵਨ ਪਾਵਨ ॥ ੩੦ ॥
ਗੁਰ ਕਰੁਣਾ ਅਸੁਵਾਰੀ ਪਾਇ। ਉਚਤਾ ਸਿੱਖੀ ਪਰ ਚਢਿ ਜਾਇ।
ਹੋਹਿ ਮਨੋਰਥ ਪੂਰਨ ਮੇਰਾ। ਗੁਰ ਪਦ ਸੇਵਉਂ ਸਾਂਝ ਸਵੇਰਾ ॥ ੩੧ ॥
ਘਾਂਤੇ ਅਹੈ ਭਰੋਸਾ ਮੋਹੀ। ਗ੍ਰੰਥ ਸੰਪੂਰਨ ਸਗਰੋ ਹੋਹੀ।
ਤੁਰਕਨ ਰਾਜ ਤੇਜ ਬਨ ਦਾਵਾ। ਏਕ ਬਾਰ ਕਰਿ ਛਾਰ ਮਿਟਾਵਾ ॥੩੨॥
ਸ਼੍ਰੀ ਨਾਨਕ ਨਰ ਤਾਰਨ ਹੇਤੂ। ਸਿੱਖੀ ਬੇਲ ਬੋਇ ਜਗ ਖੇਤ।
ਅਪਰ ਗੁਰੂ ਉਪਦੇਸ਼ ਜੁ ਬਾਰੀ। ਦੇ ਦੇ ਭਲੀ ਭਾਂਤਿ ਪ੍ਰਤਿਪਾਰੀ ॥ ੩੩ ॥
ਸਿਮਰਨ ਸੱਤਿਨਾਮ ਸੁ ਸੁਮਨਸਾ†। ਬ੍ਰਹਮ ਗਿਆਨ ਫਲ ਚਹਿ ਜਿਸੁ ਮਨਸਾ‡।
ਕਲਗ਼ੀਧਰ ਰਣ ਕਰਿ ਬਹੁ ਬਾਰਿ। ਅਨਿਕ ਜਤਨ ਤੇ ਸੋ ਪ੍ਰਤਿਪਾਰਿ ॥੩੪॥

{ ਰੁਚਿਰ=ਸੁੰਦਰ। ਮਣਿ=ਰਤਨ, ਕੋਈ ਬਹੁ ਮੁੱਲਾ ਰਤਨ, ਹੀਰਾ ਪੰਨਾ ਲਾਲ ਆਦਿਕ। ਮਾਣਿਕ=ਲਾਲ ਰੰਗ ਦਾ ਰਤਨ, ਜਿਸਨੂੰ ਲਾਲ ਬੀ ਕਹਿੰਦੇ ਹਨ। ਗਿਰਵਰ=ਸ੍ਰੇਸ਼ਟ ਪਹਾੜ। ਪਹਾੜ। ਥਾਨਿਕ=ਥਾਉਂ। }

*ਪਾ:—ਲਖਿ। †ਪਾ:—ਸੁਭ ਸੁਮਨਸ। ‡ਪਾ:—ਜਿ ਸੁਮਨਸ।

ਪਿੰਗ=ਪਿੰਗਲਾ। ਉਤੇਰੇ=ਉਪਰ, ਉਚੇਰੇ। ਗੁਨ=ਧਾਗਾ, ਡੋਰ
ਬੰਧਾਵਨ=ਬੰਨ੍ਹਕੇ। ਸੁਹਾਵਨ=ਸੁਹਾਵਣਾ, ਸੁਹਣਾ ਲੱਗਣ ਵਾਲਾ।
ਕਰੁਣਾ=ਕ੍ਰਿਪਾ। ਮੋਹਰ। ਦਾਵਾ=ਦਾਵਾਨਲ, ਓਹ ਅੱਗ ਜੋ ਬਨਾਂ ਨੂੰ ਸਾੜਦੀ ਹੈ। ਬਾਰੀ=ਬਾਰ, ਜਲ, ਪਾਣੀ। ਪਾਰੀ=ਪਾਲੀ।
ਸੁ ਸੁਮਨਸਾ=ਸੁ=ਸ੍ਰੇਸ਼ਟ। ਸੁਮਨਸਾ=ਫੁੱਲ। [ਸੰਸਾ:, ਸੁਮਨਸ:=ਫੁਲ। ਸੁਮਨਸਾ=ਵਡੇ ਫੁਲਾਂ ਵਾਲੀ ਚੰਬੇਲੀ, ਮੋਤੀਆ]। (ਅ) [ਸੰਸ:, ਸਮੁਨ੍ਨਜ:=ਪ੍ਰਾਪਤੀ।] ਭਾਵ ਬ੍ਰਹਮ ਗਯਾਨ ਦੀ ਪ੍ਰਾਪਤੀ ਰੂਪੀ ਫਲ ਜਿਸ ਨਾਲ ਚਾਹ ਸਾ (=ਸ਼ਾਂਤ) ਹੋ ਜਾਂਦੀ ਹੈ। (ੲ) ਚਹਿ+ਜਿ +ਸਮਨ ਸਾ=ਸਾ ਚਹਿ ਜਿ ਸ਼ਮਨ=ਜਿਸਦੇ ਨਾਲ ਸ਼ਮਨ ਹੋ ਜਾਂਦੀ ਹੈ ਓਹ ਚਾਹਨਾ।
ਚਹਿ ਜਿਸ ਮਨਸਾ=ਜਿਸਨੂੰ ਮਨ ਚਾਹੇ, ਮਨੋ ਵਾਂਛਤ।
ਰਣਕਰਨਾ=ਜੁਧ ਕਰਨਾ।

ਅਰਥ–(ਪ੍ਰਥਮ) ਸ਼੍ਰੀ ਗੁਰੂ ਜੀ ਦਾ ਸ੍ਰੇਸ਼ਟ ਜਸ ਲਾਲ ਵਾਂਙੂ (ਇੱਕ) ਸੁੰਦਰ ਰਤਨ ਹੈ, ਜੋ ਸਿੱਖੀ (ਰੂਪੀ) ਪਹਾੜ ਦੇ (ਉੱਚੇ) ਥਾਂਈ (ਲੱਝਦਾ) ਹੈ, ਮੇਰੇ (ਪਾਸ) ਸਾਧਨ ਰੂਪੀ ਪੈਰ ਨਹੀਂ ਹਨ, ਮੈਂ (ਮਾਨੋ) ਪਿੰਗਲਾ ਹਾਂ ਉਪਰ ਕੀਕੂੰ ਚੜ੍ਹਾਂ* ॥ ੨੯ ॥ (ਪਰ ਮੈਂ ਇਹ) ਚਾਹੁੰਦਾ (ਜ਼ਰੂਰ ਹਾਂ ਕਿ) ਅਪਣੀ ਮਤਿ ਨੂੰ (ਗੁਰੂ ਜਸ ਰੂਪੀ ਲਾਲਾਂ ਦੇ ਮਣਕੇ) ਪ੍ਰੋ ਕੇ ਪਹਿਰਾਂਵਾ ਤੇ ਇਸਨੂੰ ਸ਼ਿੰਗਾਰ ਲਾ ਦਿਆਂ, ਪ੍ਰੇਮ ਰੂਪੀ ਧਾਗੇ ਵਿਚ (ਗੁਰੂ ਜਸ ਰੂਪੀ ਖਿੱਲਰੇ ਰਤਨਾਂ ਨੂੰ) ਬੰਨ੍ਹਕੇ, ਜੋ ਲੋਕ ਤੇ ਪ੍ਰਲੋਕ (ਦੋਹੀਂ ਥਾਂਈ) ਸੁਹਣਾ ਤੇ ਪਵਿੱਤ੍ਰ ਹੈ ॥ ੩੦ ॥

(ਦੂਜਾ) ਗੁਰੂ ਦੀ ਕ੍ਰਿਪਾਲਤਾ (ਰੂਪੀ) ਅਸਵਾਰੀ ਪ੍ਰਾਪਤ ਕਰਕੇ ਸਿੱਖੀ ਦੀ ਉੱਚਤਾ (ਜੋ ਪਰਬਤ ਰੂਪ ਹੈ) ਪਰ ਚੜ੍ਹ ਜਾਵੀਦਾ ਹੈ, (ਐਉਂ) ਮੇਰਾ ਮਨੋਰਥ ਪੂਰਨ ਹੋ ਜਾਏਗਾ, (ਜੋ) ਮੈਂ ਗੁਰੂ ਜੀ ਦੇ ਚਰਨਾਂ ਨੂੰ ਦਿਨੇ ਰਾਤ ਸੇਵਾਂ ॥ ੩੧ ॥ ਇਸ ਕਰਕੇ ਮੈਨੂੰ (ਹੁਣ) ਭਰੋਸਾ ਹੈ ਕਿ ਗ੍ਰੰਥ (ਮੇਰਾ) ਸਾਰਾ ਸੰਪੂਰਣ ਹੋ ਜਾਏਗਾ (ਹਾਂ, ਜਿਨ੍ਹਾਂ ਸਤਿਗੁਰਾਂ ਨੇ) ਤੁਰਕਾਂ ਦੇ ਰਾਜ ਦੇ ਤੇਜ ਰੂਪੀ (ਭਾਰੇ) ਬਨ ਨੂੰ ਦਾਵਾ ਅਗਨੀ (ਵਾਂਙੂ ਲੱਗਕੇ) ਇਕ ਵੇਰ ਤਾਂ ਸੁਵਾਹ ਕਰਕੇ ਮਿਟਾ ਦਿੱਤਾ ਹੈ, (ਮੈਨੂੰ ਭਰੋਸਾ ਹੈ ਕਿ ਓਹ ਮੇਰੇ ਕੰਮ ਵਿਚ ਪੈਣ ਵਾਲੇ ਵਿਘਨਾਂ ਦਾ ਤੇਜ ਹਰਿ ਲੈਣਗੇ) ॥ ੩੨ ॥ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਨਰਾਂ ਦੇ ਤਾਰਨੇ ਲਈ ਜਗਤ (ਰੂਪੀ) ਖੇਤ ਵਿਚ ਸਿੱਖੀ ਦੀ ਵੇਲ ਬੋਈ, ਦੂਸਰੇ (ਨੌਂ) ਸਤਿਗੁਰਾਂ ਨੇ (ਸਮੇਂ ਸਮੇਂ)

*ਅਹੋ–ਪਦ ਦਾ–ਅਹੋਂ–ਅਰਥ ਕਰੀਏ ਤਾਂ ਉੱਪਰਲਾ ਅਰਥ ਠੀਕ ਹੈ,–ਅਹੋ–ਪਾਠ ਕਰਕੇ ਫਿਰ ਅਰਥ ਐਉਂ ਲਗਦਾ ਹੈ–ਅਹੋ ਪਿੰਗ ਕਿਮ ਚਢਵਉ ਤੇਰੇ:–ਓਹ ਹੋ! ਮੈਂ ਤਾਂ ਪਿੰਗਲਾ ਹਾਂ (ਹੇ ਪਰਬਤ) ਤੇਰੇ ਉਪਰ ਕੀਕੂੰ ਚੜ੍ਹਾਂ?

ਉਪਦੇਸ਼ (ਰੂਪੀ) ਜਲ ਦੇ ਦੇ ਕੇ ਓਹ (ਫਲ) ਚੰਗੀ ਤਰ੍ਹਾਂ ਪਾਲੀ, (ਉਸ ਵੇਲੇ ਨੂੰ) 'ਸਤਿਨਾਮ ਦਾ ਸਿਮਰਨ' (ਰੂਪੀ) ਸ੍ਰੇਸ਼ਟ ਫੁੱਲ ਪਿਆ, ਜਿਸ ਨੂੰ 'ਬ੍ਰਹਮ ਗਯਾਨ' (ਰੂਪੀ) ਮਨੋਵਾਂਛਤ ਫਲ (ਲੱਗਾ), ਜਿਸਨੂੰ ਸ਼੍ਰੀ ਕਲਗੀਧਰ ਜੀ ਨੇ ਕਈ ਵਾਰ ਜੰਗ ਰਚਕੇ ਅਨੇਕ ਜਤਨਾਂ ਨਾਲ (ਬਚਾਇਆ ਤੇ) ਪ੍ਰਤਿਪਾਲਿਆ।

[ਖ਼ਾਲਸਾ ਦਾ ਰੂਪਕ]

ਪੰਥ ਖਾਲਸਾ ਸੁਰਤਰੁ ਬੋਵਾ। ਸਤਿਗੁਰ ਤਪ ਦਿਢ ਮੂਲ ਖਰੋਵਾ।
ਸਿਖ ਸੰਗਤਿ ਛਾਯਾ ਜਿਸ ਪਾਇ। ਦੁਹਿ ਲੋਕਨ ਸੁਖ ਕੋ ਉਪਜਾਇ॥੫॥
ਕਲਪ ਲਤਾ ਸਿੱਖੀ ਗੁਨ ਭੋਵਾ। ਤਿਸਕੋ ਆਸ੍ਰੈ ਦਿਢ ਇਹ ਹੋਵਾ।
ਸਭਿਹਿਨਿ ਕੋ ਅਭਿਬੰਦਨ ਕੈ ਕੈ। ਕਰੋਂ ਗ੍ਰੰਥ ਚਿੰਤਾ ਉਰ ਧ੍ਵੈ ਕੈ॥ ੩੬॥

ਸੁਰਤਰੁ=ਕਲਪ ਬ੍ਰਿੱਛ।
ਕਲਪਲਤਾ=ਕਲਪਾ ਬੇਲ, ਜੀਕੂੰ ਕਲਪ ਬ੍ਰਿੱਛ ਹੈ ਤੀਕੂੰ ਕਵਿ ਜੀ ਨੇ ਕਲਪਲਤਾ ਦੀ ਸੰਭਾਵਨਾ ਕੀਤੀ ਹੈ।
ਭੋਵਾ=ਭਰਪੂਰ। ਕੈ ਕੈ=ਕਰਕੇ।
ਧ੍ਵੈਕੈ=ਧੋ ਕਰਕੇ, ਦੂਰ ਕਰਕੇ, ਨਾਸ਼ ਕਰਕੇ।

ਅਰਥ-(ਇਸ ਸਿੱਖੀ ਰੂਪੀ ਵੇਲ ਦੀ ਦ੍ਰਿੜ੍ਹਤਾ ਲਈ ਕਲਗੀਧਰ ਜੀ ਨੇ) ਖਾਲਸਾ ਪੰਥ ਕਲਪ ਬ੍ਰਿੱਛ ਬੀਜਿਆ, ਜੋ ਸਤਿਗੁਰ ਦੇ ਤਪ (ਦੇ ਆਸਰੇ ਆਪਣੀਆਂ) ਜੜ੍ਹਾਂ ਤੇ ਦ੍ਰਿੜ ਖਲੋਤਾ ਹੈ, ਜਿਸ ਦੀ ਛਾਇਆ ਪਾਕੇ ਸਿੱਖ ਸੰਗਤਿ ਦੋਹਾਂ ਲੋਕਾਂ (ਦੇ ਵਿਚ) ਸੁਖ ਪੈਦਾ ਕਰ (ਸਕਦੀ) ਹੈ ॥੫॥ (ਤਾਂਤੇ ਹੁਣ ਰੂਪਕ ਇਹ ਹੈ ਕਿ ਸਾਰੇ ਇਲਾਹੀ) ਗੁਣਾਂ (ਨਾਲ) ਭਰਪੂਰ ਸਿੱਖੀ (ਇਕ) ਕਲਪ ਵੇਲ (ਵਾਂਙੂ) ਹੈ, (ਤੇ) ਇਹ (ਪੰਥ ਖਾਲਸਾ ਰੂਪ ਕਲਪ ਬ੍ਰਿੱਛ ਹੈ ਜੋ) ਤਿਸ (ਕਲਪ ਵੇਲ) ਦਾ ਦ੍ਰਿੜ੍ਹ ਆਸ੍ਰਾ (ਬਨ ਕੇ ਖੜਾ) ਹੋਇਆ ਹੈ, (ਤਾਂਤੇ ਇਸ ਖਾਲਸਾ ਰੂਪੀ ਕਲਪ ਬ੍ਰਿੱਛ ਨੂੰ ਜੋ ਸਰਬ ਗੁਣ ਸੰਪੰਨ ਸਿੱਖੀ ਵੇਲ ਨਾਲ ਪ੍ਰਫੁੱਲਤ ਤੇ ਵਿਹਸ਼ਤ ਖੜਾ ਹੈ, ਤੇ ਇਸ ਦੇ ਰਚਣਹਾਰ) ਸਾਰਿਆਂ (ਸਤਿਗੁਰਾਂ) ਨੂੰ ਮੈਂ ਮੱਥਾ ਟੇਕਕੇ ਗ੍ਰੰਥ ਦੀ ਰਚਨਾ ਕਰਦਾ ਹਾਂ, ਚਿੱਤ ਦੀ ਚਿੰਤਾ ਦੂਰ ਕਰਕੇ ॥ ੩੬ ॥

[ਕਲਗੀਧਰ ਨਮਸਕਾਰ]

ਦੋਹਰਾ ॥ ਪੁਨਹੁ ਪੁਨਹੁ ਕਰਿ ਕਰਿ ਨਮੋ ਪਦ ਪੰਕਜ ਗੁਰ ਕੇਰ।
ਕਲਗੀਧਰ ਪਰਹਰਿ ਅਰਿਨਿ ਰੰਚ ਕਰੇ ਜਿਨ ਮੇਰੁ ॥ ੩੭ ॥

ਪਰਹਰਿ=ਖੋ ਦੇਣਾ, ਨਾਸ਼ ਕਰਨਾ। ਅਰਿਨਿ=ਵੈਰੀਆਂ ਨੂੰ।
ਰੰਚ=ਰਤਾ ਕੁ, ਥੋੜਾ, ਛੋਟਾ, ਨਿੱਕਾ, ਤੁੱਛ। [ਸੰਸ:, ਨਜੰਚ=ਨਿੱਕਾ, ਨੀਂਵਾਂ]
ਮੇਰੁ=ਸੁਮੇਰ ਪਰਬਤ। ਕੋਈ ਉੱਚਾ ਪਹਾੜ, ਡਾਢ ਉੱਚਾ। ਬਲੀ। [ਸੰਸ:, ਮੇਰੁ:]

ਅਰਥ–ਸ਼੍ਰੀ ਗੁਰ ਕਲਗੀਧਰ ਜੀ ਦੇ ਚਰਨਾਂ ਕਵਲਾਂ ਪਰ ਮੈਂ ਬਾਰ ਬਾਰ ਨਮਸਕਾਰ ਕਰਦਾ ਹਾਂ, ਜਿਨ੍ਹਾਂ ਨੇ (ਪਰਜਾ ਤੇ ਧਰਮ ਦੇ) ਵੈਰੀਆਂ ਦੇ ਨਾਸ਼ ਕਰਨ (ਹਿਤ) ਤੁੱਛ ਜੀਵਾਂ ਨੂੰ (ਬਲਵਾਨ ਤੇ) ਉੱਚੇ ਕਰ ਦਿੱਤਾ।

[ਦਸਮ ਗੁਰ ਰੂਪਕ]

ਕਬਿੱਤ॥ ਦੇਨ ਪ੍ਰਹਲਾਦ ਪ੍ਰਹਲਾਦ ਕੋ ਲਖਨੋ ਸੁ ਦੈਤ, ਦੈਤ ਕੋ ਬਿਦਾਰਿਬੋ ਕੋ ਰੂਪ ਨਰਸਿੰਘ ਕੋ। ਹਾਰ ਦੇ ਬਲੀਨ ਕੋ ਜੁਹਾਰ ਲੇ ਬਲੀਨ ਕੋ ਹਤਨ ਲੰਕ ਪਤਿ ਰਨ ਰਾਮ ਨਰਸਿੰਘ ਕੋ।ਕੁਪਿਤ ਕੁਪਤ ਪੁਰਿ ਕਰੇ ਹੈਂ ਕੁ ਪਤਿ ਕੂਟ, ਹੇਰਿ ਹਰਿ ਹਹਿਰੇ ਜਿਉਂ ਹੇਰਿ ਮ੍ਰਿਗ ਸਿੰਘ ਕੋ। ਤੈਸੇ ਤੇਜਤਰ ਤੇ ਤੁਰਕ ਤਰੁ ਤੋਰਨ ਕੋ ਜਗ ਮੈਂ ਜਨਮ ਭਯੋ ਸ਼੍ਰੀ ਗੁਬਿੰਦ ਸਿੰਘ ਕੋ॥੨੯॥

ਪ੍ਰਹਲਾਦ=(ਖੁਸ਼ੀ) ਅਨੰਦ [ਸੰਸ:, ਪ੍ਰਹ੍ਲਾਦ]।
ਪ੍ਰਹਲਾਦ=ਇਕ ਭਗਤ ਦਾ ਨਾਮ ਜੋ ਹਿਰਨਕਸ਼ਯਪ ਦੈਂਤ ਦਾ ਪੁੱਤ੍ਰ ਸੀ, ਪਰ ਆਪ ਅਕਾਲ ਪੁਰਖ ਦਾ ਭਗਤ ਸੀ।
ਲਖਨੋ=ਦੇਖਕੇ। ਸੁ=ਚੰਗੇ, ਮੁਰਾਦ ਹੈ ਵੱਡੇ, ਬਹੁਤੇ।
ਦੈਤ=ਦੈਤ੍ਯ–ਕਸ਼ਟ। [ਸੰਸ:, ਦਾਤ੍ਰ–ਦੀ=ਕੱਟਣਾ। ਦਿਤਿ=ਕੱਟਣ ਦੀ ਕ੍ਰਿਆ, ਭਾਵ ਦੁਖ, ਕਸ਼ਟ]।
ਦੈਤ=ਰਾਖਸ਼ (ਅ) ਦੈਂਦੇ ਸਨ।
ਬਿਦਾਰਿਬੋ=ਵਿਨਾਸ਼ ਕਰਣਾ। ਨਰ ਸਿੰਘ=ਨਰਸਿੰਹ ਅਵਤਾਰ।
ਬਲੀਨ=ਬਾਲੀ ਨੂੰ। ਬਾਲੀ ਕਿਸ਼ਕਿੰਧਾ ਦਾ ਬੰਦਰ ਰਾਜਾ ਸੀ, ਸੁਗ੍ਰੀਵ ਦਾ ਵਡਾ ਭਰਾ ਤੇ ਅੰਗਦ ਦਾ ਪਿਤਾ ਸੀ, ਇਸ ਨੂੰ ਰਾਮ ਜੀ ਨੇ ਮਾਰਿਆ ਸੀ। [ਬਾਲੀ+ਨ=ਨੂੰ]। (ਅ) ਬਲਵਾਨਾਂ ਨੂੰ।
ਜੁਹਾਰ=ਨਮਸਕਾਰ।
ਬਲੀਨ=ਸੁਗ੍ਰੀਵ [ਬਾਲੀ+ਈਨ=ਜੋ ਬਾਲੀ ਦੀ ਈਨ ਮੰਨੇ ਸੋ ਸੀ-ਸੁਗ੍ਰੀਵ] (ਅ) ਬਲਵਾਨਾਂ ਤੋਂ। (ਏ) ਰਾਖਸ਼। ਭਾਵ ਕੁੰਭਕਰਨ ਆਦਿਕ ਬਲੀਆਂ (ਰਾਖਸ਼ਾਂ) ਨੂੰ ਹਾਰ ਦਿੱਤੀ ਤੇ ਉਸੇ ਦੇ ਭਰਾ ਉਸੇ ਰਾਖਸ਼ ਜਾਤੀ ਦੇ ਵਿਭੀਖਨ ਤੋਂ ਅਪਣੀ ਪੂਜਾ ਕਰਵਾਈ।
ਲੰਕਾ ਪਤਿ=ਲੰਕਾ ਪਤੀ, ਰਾਵਨ। ਰਾਮ=ਰਾਮ ਚੰਦਰ ਜੀ।
ਨਰਸਿੰਘ=ਨਰ ਸ਼ੇਰ, ਸ਼ੇਰ ਨਰ, ਬਲੀ ਸ਼ੇਰ।
ਕੁਪਿਤ=ਗੁੱਸੇ ਹੋਏ। [ਸੰਸ:, ਕੁਪਿਤ]।
ਕੁਪਤ=ਪਦ–ਕੁਰੁਪਤਿ–ਦਾ ਸੰਖੇਪ ਹੈ। ਕੁਰੁ+ਪਤਿ=ਕੁਰੂ ਨਾਮੇਂ ਦੇਸ਼ ਦੇ ਰਾਜੇ। ਭਾਵ–ਕੌਰਵ। ਕੁਰੁ ਰਾਜ, ਕੁਰੂ ਰਾਜਾ, ਕੁਰੁਪਤਿ=ਦਰਯੋਧਨ ਦੀ ਬੀ ਅੱਲ ਹੈ ਜੋ ਕੌਰਵਾਂ ਦਾ ਸਰਦਾਰ ਸੀ। (ਅ) ਕੁਪੱਤੇ ਲੜਾਕੇ।

ਕੁਪਤਿ=ਕੁ+ਪਤਿ=ਪ੍ਰਿਥਵੀ ਦਾ ਪਤੀ=ਰਾਜਾ, ਭਾਵ ਕੰਸ।
[ਸੰਸ: ਕੁ=ਪ੍ਰਿਥਵੀ। ਪਤਿ=ਸੁਆਮੀ, ਰਾਜਾ]ਕੁ(ਅ) ਬੇਇੱਜ਼ਤ।
ਕਰੇ ਹੈ ਕੁਪਤਿ ਕੂਰ=ਕੀਤੇ ਹਨ ਕੂਰ ਪੁਰਖ ਬੇਇੱਜ਼ਤ।
ਕੂਰ=ਕ੍ਰੂਰ=ਖੋਟੇ, ਭੇਦਾਯਕ, ਜ਼ਾਲਮ। ਹੇਰਿ=ਵੇਖਿਕੇ।
ਹਰਿ=ਕ੍ਰਿਸ਼ਨ। ਹਹਿਰੇ=ਭਰੇ। ਮ੍ਰਿਗ=ਹਰਨ।
ਸਿੰਘ=ਸ਼ੇਰ। ਤੈਸੇ ਤੇਜ ਤਰ ਤੇ=ਤੈਸੇ ਤੇਜ ਤੇ ਤਰ।
ਮੁਰਾਦ ਹੈ:-ਨਰ ਸਿੰਘ ਰਾਮ ਕ੍ਰਿਸ਼ਨ ਵਾਂਙੂ ਹੈ, ਪਰ ਉਹਨਾਂ ਦੇ ਤੇਜ਼ ਤੋਂ ਵਧੀਕ ਤੇਜ ਵਾਲਾ ਹੈ।
ਤੁਰਕ ਤਰੁ=ਤੁਰਕ ਬ੍ਰਿੱਛ-ਮੁਰਾਦ ਹੈ ਤੁਰਕਾਂ ਦੇ ਰਾਜ ਰੂਪੀ ਬ੍ਰਿੱਛ ਨੂੰ।
ਜਨਮ=ਅਵਤਾਰ।

ਅਰਥ-ਪ੍ਰਹਲਾਦ (ਭਗਤ) ਨੂੰ ਵਡੇ ਕਸ਼ਟ ਵਿਚ ਦੇਖਕੇ (ਕਸ਼ਟ ਦੇਣ ਵਾਲੇ) ਦੈਂਤ ਦੇ ਨਾਸ਼ ਕਰਨੇ (ਅਰ ਪ੍ਰਹਲਾਦ ਨੂੰ) ਅਨੰਦ ਦੇਣੇ ਲਈ (ਜੈਸੇ) ਨਰ ਸਿੰਘ ਦਾ ਰੂਪ (ਹੋਇਆ ਸੀ,) ਬਾਲੀ ਨੂੰ ਹਾਰ ਦੇਕੇ, ਸੁਗ੍ਰੀਵ ਤੋਂ ਨਮਸਕਾਰ ਲੈਕੇ ਰਣ ਵਿਚ ਰਾਵਣ ਨੂੰ ਮਾਰਨ ਲਈ ਰਾਮ ਜੀਕੂੰ ਸ਼ੇਰ ਨਰ (ਸੀ,) ਜਿਵੇਂ (ਡਰਦੇ ਹਨ) ਸ਼ੇਰ ਨੂੰ ਵੇਖਕੇ ਮ੍ਰਿਗ (ਤਿਵੇਂ) ਡਰੇ ਸਨ (ਸਾਰੇ) ਕ੍ਰਿਸ਼ਨ ਨੂੰ ਵੇਖਕੇ (ਜਿਸ ਨੇ) ਕੇਰਵਾਂ ਤੇ ਕ੍ਰੋਧ ਕੀਤਾ (ਤੇ ਕੰਸ ਵਰਗੇ) ਰਾਜੇ ਨੂੰ ਨਾਸ਼ ਕੀਤਾ, ਤਿਵੇਂ (ਹੀ, ਪ੍ਰੰਤੂ) ਵਧੀਕ ਤੇਜ ਵਾਲਾ ਹੋਇਆ ਅਵਤਾਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ (ਇਸ) ਜਗਤ ਵਿਚ ਤੁਰਕਾਂ (ਦੇ ਰਾਜ ਰੂਪੀ) ਬ੍ਰਿੱਛ ਨੂੰ ਤੋੜਨ ਲਈ।

ਭਾਵ-ਇਸ ਵਿਚ ਬੀ ਸਤਿਜੁਗ ਦਾ ਨਰਸਿੰਘ, ਤ੍ਰੇਤੇ ਦਾ ਰਾਮ, ਦੁਆਪਰ ਦਾ ਕ੍ਰਿਸ਼ਨ ਤ੍ਰੈਏ ਅਵਤਾਰ ਗਿਣ ਕੇ ਤਿਨ੍ਹਾਂ ਦਾ ਉਪਕਾਰ ਗੁਣ ਕਥਨ ਕਰਕੇ ਆਪਣੇ ਇਸ਼ਟ ਨੂੰ ਉਨ੍ਹਾਂ ਦੇ ਉਪਕਾਰ ਨਾਲ ਸਦਰਸ਼ਤਾ ਦੇਂਦੇ ਹੋਏ ਕਵਿ ਜੀ ਆਪਣੇ ਇਸ਼ਟ ਦੇਵ ਨੂੰ ਉਨ੍ਹਾਂ ਤੋਂ 'ਤੇਜ ਤਰ' ਵਧੇਰੇ ਤੇਜ ਵਾਲਾ ਅਵਤਾਰ ਕਥਨ ਕਰਦੇ ਹੋਏ ਅਪਣੀ ਇਸ਼ਟਾਪਤੀ ਦਾ ਸਬੂਤ ਦੇਂਦੇ ਹਨ।

ਹੋਰ ਅਰਥ-੨. (ੳ) ਬਲੀਨ=ਰਾਖਸ਼ਸ। ਭਾਵ ਵਿਭੀਖਨ ਰਾਖਸ਼ ਤੋਂ ਨਮਸਕਾਰ ਲਈ ਕੁੰਭਕਰਨ ਆਦਿ ਰਾਖਸ਼ਾਂ ਨੂੰ ਹਾਰ ਦੇਕੇ। (ਅ) (ਰਾਜਾ ਜਨਕ ਦੀ ਸਭਾ ਵਿਚ ਧਨੁਖ ਤੋੜਕੇ) ਹਾਰ ਦਿਤੀ ਬਲੀ ਰਾਜਿਆਂ ਨੂੰ ਤੇ (ਜੁ+ਹਾਰ=) ਜੋ ਹਾਰ ਸੀ ਸ੍ਵਯੰਬਰ ਦਾ ਸੋ ਲੀਤਾ ਬਲੀਨ ਤੋਂ (ਸੀਤਾ ਤੋਂ। ਬਾਲੀ=ਕੰਨਜਾਂ, ਜਨਕ ਸੁਤਾ। ਨ=ਤੋਂ)। (ਏ) ਬਲਵਾਨਾਂ ਨੂੰ ਹਾਰ ਦੇਕੇ ਬਲਵਾਨਾਂ ਤੋਂ ਨਮਸਕਾਰ ਲੈਕੇ ਜਿਵੇਂ.....।

੩. ਤੀਜੀ ਤੁਕ ਦਾ ਅਰਥ ਬੀ ਕਈ ਗਿਆਨੀ ਦਸਮੇਂ ਸਤਿਗੁਰਾਂ ਵਲ ਲਾਉਂਦੇ ਹਨ:-'ਕ੍ਰੋਧੀ (ਵੈਰੀਆਂ) ਤੇ ਗੁੱਸਾ ਕਰਕੇ (ਉਹਨਾਂ ਨੂੰ ਕੀਤਾ) ਝੂਠਾ ਤੇ ਬੇ ਇੱਜ਼ਤ, (ਉਹ) ਹਰੀ (ਰੂਪ ਗੁਰੂ ਗੋਬਿੰਦ ਸਿੰਘ ਜੀ ਨੂੰ) ਵੇਖਕੇ ਹੁਣ (ਮਲੇਛ)

ਡਰਦੇ ਹਨ ਜਿਵੇਂ ਹਰਨ ਸ਼ੇਰ ਨੂੰ ਵੇਖਕੇ। ਤੀਜੀ ਤੁਕ ਦਾ ਅਰਥ ਕਈ ਪਹਾੜੀ ਰਾਜਿਆਂ ਵਲ ਲਾਉਂਦੇ ਹਨ ਜੋ ਪ੍ਰਕਰਣ ਵਿਰੁੱਧ ਹੈ। ਅਰਥ ਇਉਂ ਕਰਦੇ ਹਨ, (ਕੁ+ਪਤਿ=ਪਰਬਤ+ਪਤੀ ਭਾਵ ਪਹਾੜੀ ਰਾਜੇ।) ਗੁੱਸੇ ਹੋਕੇ ਪਹਾੜੀ ਰਾਜਿਆਂ ਪੁਰ ਉਹਨਾਂ ਨੂੰ ਕੂੜੇ ਕਰਕੇ ਬੇਪਤੇ ਕਰ ਦਿਤਾ, (ਸਤਿਗੁਰੂ ਨੂੰ) ਦੇਖਕੇ ਓਹ ਹੋਛੇ ਇਉਂ ਭੈ ਭੀਤ ਹੋਏ ਜਿਵੇਂ ਸ਼ੇਰ ਨੂੰ ਵੇਖਕੇ ਹਰਨ, ਅਥਵਾ ਕੂੜੇ ਪਹਾੜੀ ਰਾਜਿਆਂ ਨੂੰ ਗੁੱਸੇ ਹੋਕੇ ਬੇ ਪਤੇ ਕਰ ਦਿੱਤਾ।

[ਚਰਿੱਤ੍ਰ ਗੁਰੂ ਗੋਬਿੰਦ ਸਿੰਘ ਜੀ ਦੇ]

ਸ੍ਵੈਯਾ ॥ ਰਸ ਬੀਰ ਭਰੇ, ਜਨ ਧੀਰ ਕਰੇ, ਬਹੁ ਪੀਰ ਹਰੇ, ਭਵ ਫੰਧਨ ਕੇ।
ਸੁਖ ਮੂਲ ਭਲੇ, ਅਨਕੂਲ ਢਲੇ, ਰਿਪੁ ਸੂਲ ਮਿਲੇ, ਅਘ ਕੰਦਨ ਕੇ।
ਸਿਖ ਪਾਠ ਹਿਲੇ, ਦੁਖ ਦੋਖ ਦਲੇ, ਕਰਿ ਕਾਜ ਚਲੇ ਸੁ ਅਨੰਦਨ ਕੇ।
ਅਤਿ ਮਿੱਤ੍ਰ ਪਵਿੱਤ੍ਰ ਬਚਿੱਤ੍ਰ ਚਰਿੱਤ੍ਰਨਿ ਤੇਗ ਬਹਾਦਰ ਨੰਦਨ ਕੇ*॥੩੯॥

ਰਸ ਬੀਰ=ਬੀਰ ਰਸ। ਜਨ=ਦਾਸ। ਭਵ=ਸੰਸਾਰ। ਜਨਮ।
ਭਲੇ=ਚੰਗੇ ਢੰਗ ਨਾਲ। ਸੁਹਣੀ ਤਰ੍ਹਾਂ।
ਅਨਕੂਲ=ਜੋ ਅਨੁਸਾਰ ਹੋਵੇ ਸੋ ਅਨਕੂਲ। ਜੋ ਸਦਾ ਹਿਤ ਕਰੇ ਸੋ ਅਨਕੂਲ। ਸੋ 'ਅਨਕੂਲ ਢਲੇ' ਦੇ ਦੋ ਭਾਵ ਹੋ ਸਕਦੇ ਹਨ। (ੳ) ਗੁਰੂ ਜੀ ਦਾਸਾਂ ਦੇ ਸਦਾ ਅਨਕੂਲ ਹਨ ਅਰ ਉਹਨਾਂ ਤੇ ਮੇਹਰ ਨਾਲ ਢਲੇ ਰਹਿੰਦੇ ਹਨ, ਭਾਵ ਦਾਸਾਂ ਦੇ ਸਦਾ ਹਿਤ ਵਿਚ ਹਨ। (ਅ) ਜੋ ਸਿਖ ਉਹਨਾਂ ਦੇ ਅਨੁਸਾਰੀ ਹਨ ਉਹਨਾਂ ਤੇ ਪਸੀਜਦੇ ਹਨ।
ਮਿਲੇ=ਮਿਲਾਉਣ ਵਾਲੇ, ਪਾਉਣ ਵਾਲੇ। (ਅ) ਰਿਪੁ ਸੂਲ ਮਿਲੇ=ਸ਼ੱਤ੍ਰੂ ਆਪੇ ਹੀ ਸੂਲੀ ਚੜ੍ਹੇ ਰਹਿੰਦੇ ਹਨ, ਅਥਵਾ ਪੀੜਤ ਹੁੰਦੇ ਜਾਂਦੇ ਹਨ।
ਅਘ=ਪਾਪ। ਕੰਦਨ=ਕੱਟਣ ਵਾਲੇ।
ਹਿਲੇ=ਹਿਲਣਾ, ਰਿੱਝਣਾ। ਪ੍ਰੇਮ ਵਾਲੇ ਹੋ ਜਾਣਾ। (ਅ) ਸਿਖ+ਪਾ+ਠਹਿਲੇ, ਇਉਂ ਪਾਠ ਕਰਕੇ ਇਹ ਅਰਥ ਭੀ ਕਰਦੇ ਹਨ—ਜੋ ਸਿੱਖ ਚਰਨਾਂ ਨੂੰ ਆਕੇ ਠਹਿਲੇ=ਠਹਿਕੇ ਅਰਥਾਤ ਲਗੇ, ਉਨ੍ਹਾਂ ਦੇ ਦੁਖ ਦੋਖ ਦਲ ਦਿੱਤੇ।
ਮਿੱਤ੍ਰ=ਮੈਤ੍ਰੀ ਵਾਲੇ, ਪਯਾਰ ਵਾਲੇ।
ਬਚਿੱਤ੍ਰ=ਅਨੋਖੇ, ਅਸਚਰਜ ਵਿਚ ਪਾ ਦੇਣ ਵਾਲੇ।
ਚਰਿੱਤ੍ਰਨਿ=ਚਰਿੱਤ੍ਰਾਂ ਵਾਲੇ ਹਨ।
ਤੇਗ ਬਹਾਦਰ ਨੰਦਨ ਕੇ=ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸਪੁੱਤ੍ਰ ਦਸਮ ਗੁਰੂ ਜੀ।

ਅਰਥ-ਬੀਰ ਰਸ (ਨਾਲ) ਭਰਪੂਰ ਹਨ, (ਆਪਣੇ) ਦਾਸਾਂ ਨੂੰ ਧੀਰਜ (ਦਾਨ) ਕਰਨ

*ਇਹ ਸ੍ਵੈਯਾ ਅੱਗੇ ਰੁਤ ੧ ਅੰਸੁ ੧ ਅੰਕ ੨੨ ਵਿਚ ਭੀ ਆਵੇਗਾ।

ਵਾਲੇ ਹਨ, (ਉਨ੍ਹਾਂ ਦੀਆਂ) ਅਨੇਕਾਂ ਪੀੜਾਂ ਤੇ ਸੰਸਾਰ ਦੇ ਫੰਧਿਆਂ ਨੂੰ ਦੂਰ ਕਰਨ ਵਾਲੇ ਹਨ। ਸੁਹਣੀ ਤਰ੍ਹਾਂ (ਨਾਲ ਸਾਰੇ) ਸੁਖਾਂ ਦਾ ਮੂਲ ਹਨ, ਅਨਕੂਲ ਹਨ (ਤੇ ਦਾਸਾਂ ਉਤੇ) ਪਸੀਜਣ ਵਾਲੇ ਹਨ। (ਪ੍ਰਜਾ ਦੇ) ਵੈਰੀਆਂ ਨੂੰ ਪੀੜਾ ਵਿਚ ਪਾਉਣ ਵਾਲੇ ਤੇ ਪਾਪਾਂ ਨੂੰ ਪੁੱਟ ਸੁੱਟਣ ਵਾਲੇ ਹਨ। (ਜੋ) ਸਿੱਖ (ਬਾਣੀ ਦੇ) ਪਾਠ ਦੇ ਪ੍ਰੇਮੀ ਹੋ ਗਏ ਹਨ, (ਉਹਨਾਂ ਦੇ) ਦੋਖਾਂ ਦੇ ਦੁੱਖਾਂ ਨੂੰ ਦਲ ਸਿੱਟਣ ਵਾਲੇ ਹਨ (ਤੇ ਉਨ੍ਹਾਂ ਦੇ ਕਿਰਤ) ਕਾਰਜ ਅਨੰਦ ਨਾਲ ਸੁਆਰ ਦਿੰਦੇ ਹਨ, ਡਾਢੇ ਪਿਆਰ ਵਾਲੇ ਪਵਿੱਤ੍ਰ ਤੇ ਅਸਚਰਜ ਚਰਿੱਤ੍ਰਾਂ ਵਾਲੇ ਹਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸਪੁੱਤ੍ਰ (ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ)।

ਸ੍ਵੈਯਾ ॥ [ਸਤਿਗੁਰਾਂ ਦੀ ਕਥਾ]

ਥਿਤਿਦਾ ਚਿਤਕੀ,ਨਿਤਦਾ ਬਿਤਕੀ, ਹਿਤਦਾ ਕਿਤਕੀ,ਸੁਨਿਹੰਤ ਜਰੀ।
ਸ਼ਰਧਾ ਗੁਰ ਕੀ ਸੁਧਿਦਾ ਉਰਕੀ, ਹਰਿਤਾ ਜਰਕੀ, ਸੁਖ ਪੁੰਜ ਜਰੀ।
ਸਭਿ ਸਾਰ ਮਥਾ, ਘ੍ਰਿਤ ਲੀਨ ਜਥਾ, ਇਹ ਚਾਰੁ ਕਥਾ, ਅਜਰਾਨਜਰੀ।
ਗੁਨ ਬ੍ਰਿੰਦ ਗੁਬਿੰਦ ਮੁਰਿੰਦ ਮੁਕੰਦ ਅਨੰਦਕ ਚਾਰੁ ਜਰਾਉਜਰੀ*॥੪੦॥

ਥਿਤਿ=ਟਿਕਾਉ, ਠਾਹਰ। [ਸੰਸ:, ਸ੍ਥਿਤਿ]
ਨਿਤ ਦਾ ਬਿਤ ਕੀ=ਨਿਤ ਬਿਤ ਕੀ ਦਾ=ਨਿਤ ਗੁਣ ਵਾਲੇ ਧਨ ਦੀ ਦਾਤੀ, ਭਾਵ ਨਾਮ ਧਨ ਦੀ ਦਾਤੀ। (ਅ) ਸਦਾ ਦੇਣ ਵਾਲੀ ਹੈ ਦੌਲਤ ਦੀ, ਭਾਵ ਸੰਸਾਰਕ ਪਦਾਰਥਾਂ ਦੀ। [ਸੰਸ:, ਨਿਤ੍ਯ । ਵਿਤ੍ਤ]।
ਹਿਤ ਦਾ ਕਿਤਕੀ=ਹਿਤ ਕਿਤ ਕੀ ਦਾ=ਕੀਰਤਨ ਭਗਤੀ ਦੀ ਦਾਤੀ। [ਸੰਸ:, ਕ੍ਰਿਤਿ, ਧਾਤੂ ਹੈ=ਕੀਰਤਿ ਕਰਨੀ]। (ਅ) ਹਿਤ ਦਾ=ਪ੍ਰੇਮ ਦਾਤੀ। ਕਿਤ ਦਾ=ਅਰੋਗਤਾ ਦੀ ਦਾਤੀ। ਕਿਤਕੀ=ਅਰੋਗਤਾ ਕਰਨ ਵਾਲੀ। [ਸੰਸ:, ਕਿਤ੍–ਧਾਤੂ ਹੈ=ਚਕਿਤਸਾ ਕਰਨੀ]।
ਹੰਤ=ਅਹੰਤਾ। ਜਰੀ=ਸਾੜਨ ਵਾਲੀ। ਸੜ ਜਾਂਦੀ ਹੈ।
ਸੁਧਿਦਾ=ਸੁੱਧਤਾ ਦਾਤੀ, ਸਫਾਈ ਦੇਣ ਵਾਲੀ। ਉਰ=ਦਿਲ ਦੀ।
ਜੁਰ=ਤਾਪ, ਮੁਰਾਦ ਤ੍ਰੈ ਤਾਪਾਂ ਤੋਂ ਹੈ।
ਸੁਖ ਪੁੰਜ ਜਰੀ=ਸੁਖਾਂ ਦੇ ਸਮੂਹ ਤੋਂ ਬਣਿਆਂ ਜ਼ਰੀਬਾਦਲਾ ਹੈ [ਫਾ:, ਜ਼ਰੀ =ਸੋਨੇ ਦੀਆਂ ਤਾਰਾਂ ਤੋਂ ਬਣੀ ਸ਼ੈ, ਜ਼ਰੀ ਬਾਦਲਾ]।
(ਅ) ਜਰੀ=ਜੜੀ=ਜੜੀ ਬੂਟੀ, ਭਾਵ ਔਸ਼ਧੀ।
ਸੁਖ ਪੁੰਜ ਜਰੀ=ਸਾਰੇ ਸੁਖਾਂ ਦੀ ਦਵਾਈ ਹੈ।
ਮਥਾ=ਰਿੜਕਕੇ। ਘ੍ਰਿਤ=ਘਿਉ। ਚਾਰੁ=ਸੁੰਦਰ।

*ਇਹ ਸ੍ਵੈਯਾ ਭੀ ਅੱਗੇ ਜਾਕੇ ਰੱਤ ਪਹਿਲੀ ਅੰਸੂ ੧ ਅੰਕ ੨੩ ਵਿੱਚ ਆਵੇਗਾ।

ਅਜਰਾ=ਜੋ ਕਦੇ ਕੁਮਲਾਵੇ ਭਾਵ ਵਿਗੜੇ ਨਹੀਂ। ਸਦਾ ਇਕ ਰਸ ਰਹੇ।
ਨ ਜਰੀ=ਜਿਸ ਨੂੰ ਬੁਢਾਪਾ ਨਾ ਆਵੇ। (ਅ) ਅਜਰ ਨੂੰ ਜਰ (ਲੈਣਾ ਸਿਖਾਲਣ ਵਾਲੀ)। (ਏ) ਇਹ ਕਥਾ ਅਜਰ ਵਸਤੂ ਨਹੀਂ, ਜਰੀ ਜਾਣ ਵਾਲੀ ਹੈ, ਅਰਥਾਤ ਇਸ ਨੂੰ ਸੁਣਕੇ ਸ੍ਰੋਤਾ ਇਸਨੂੰ ਆਪਣੇ ਅੰਦਰ ਸਮਝੇਗਾ ਤੇ ਕ੍ਰਿਤਾਰਥ ਹੋਵੇਗਾ। (ਸ) ਇਸਨੂੰ ਜਰਨਰੀ ਅਜਰ ਨੂੰ ਜਰ ਲੈਣ ਦੇ ਸੁਭਾਵ ਵਾਲੇ (ਪ੍ਰੇਮੀ)। (ਹ) ਅਜਰਾ=ਸੰਗਾਲ ਤੋਂ ਰਹਿਤ। ਨਜਰੀ=ਨਜਰੋਂ ਲੰਘਿਆ, ਪਰਖਿਆ ਹੋਇਆ। (ਕ) ਅਜਰ=ਮੁੱਲ। ਅਨਜਰੀ=ਬੇਕੀਮਤ ਅਮੋਲਕ। [ਅ:, ਅਜਰ=ਉਜਰਤ, ਕੀਮਤ।]
ਚਾਰੁ=ਸੁੰਦਰ। (ਅ) ਗਹਿਣਾ। ਅਨੰਦਕ ਚਾਰੁ ਜਰਾਉ ਜਰੀ=ਅਨੰਦ ਦਾਇਕ ਗਹਿਣੇ ਦੀ ਜੜਤ ਜੜੀ ਹੈ।
ਜਰਾਉ=ਜੜਤ। ਜਰੀ=ਜੜੀ ਹੋਈ ਹੈ।

ਅਰਥ—(ਸਤਿਗੁਰਾਂ ਦੀ ਕਥਾ) ਚਿੱਤ ਨੂੰ ਟਿਕਾਉ ਦੇਣ ਵਾਲੀ, ਨਿੱਤ ਧਨ (ਨਾਮ) ਦੀ ਦਾਤੀ ਹੈ, ਕੀਰਤਨ ਭਗਤੀ ਦੀ ਦਾਤੀ ਹੈ (ਤੇ ਜਿਸਦੇ) ਸੁਣਨ ਨਾਲ ਹਉਮੈਂ ਸੜ ਜਾਂਦੀ ਹੈ। ਸਤਿਗੁਰਾਂ (ਦੇ ਚਰਨਾਂ ਵਿਚ) ਸ਼ਰਧਾ (ਅਤੇ) ਰਿਦੇ ਨੂੰ ਸੁੱਧਤਾ ਦੇਣ ਵਾਲੀ ਹੈ, (ਤ੍ਰੈਆਂ) ਤਾਪਾਂ ਦੇ ਹਰਨ ਵਾਲੀ ਸਾਰੇ ਸੁਖਾਂ ਦੀ ਔਖਧੀ ਹੈ। ਇਸ (ਸਤਿਗੁਰਾਂ ਦੀ) ਸੁੰਦਰ ਕਥਾ (ਵਿਚ) ਸਾਰਾ ਤੱਤ ਰਿੜਕਕੇ (ਲੈ ਲੀਤਾ ਗਿਆ ਹੈ) ਜਿਵੇਂ ਘਿਉ (ਕੱਢ) ਲਈਦਾ (ਹੈ), ਇਹ (ਕਥਾ ਹੈ) ਇਕ ਰਸ ਰਹਿਣ ਵਾਲੀ ਤੇ ਕਦੇ ਬੁੱਢੀ ਨਾਂ ਹੋਣ ਵਾਲੀ* (ਸ਼੍ਰੀ ਗੁਰੂ) ਗੋਬਿੰਦ ਸਿੰਘ ਮੁਕਤੀ ਦਾਤੇ ਦੇ ਸਾਰੇ ਗੁਣਾਂ (ਰੂਪੀ ਰਤਨਾਂ) ਦੇ (ਮਾਨੋ) ਆਨੰਦ ਦਾਇਕ ਗਹਿਣੇ ਦੀ ਜੜਤ ਜੜੀ ਹੈ।

ਭਾਵ—ਇਸ ਵਿਚ ਕਵਿ ਜੀ ਨੇ ਉਸ ਕਥਾ ਦੇ ਗੁਣ ਦੱਸੇ ਹਨ ਜੋ ਓਹ ਲਿਖਦੇ ਆਏ ਤੇ ਅੱਗੋਂ ਲਿਖਣਗੇ। ਦਸ ਗੁਰੂ ਸਾਹਿਬ ਜੀ ਹਨ ਤੇ ਦਸ ਹੀ ਗੁਣ ਆਪ ਨੇ ਕਥਾ ਦੇ ਏਥੇ ਕਥਨ ਕੀਤੇ ਹਨ। ਅੱਠ ਗੁਣ ਪਹਿਲੀਆਂ ਦੋ ਤੁਕਾਂ ਵਿਚ ਹਨ, ਨਾਵਾਂ ਤੀਸਰੀ ਵਿਚ ਤੇ ਦਸਵਾਂ ਚੌਥੀ ਵਿਚ। ਇਸ ਤੋਂ ਇਹ ਬੀ ਸਮਝ ਪੈਂਦੀ ਹੈ ਕਿ ਸ਼੍ਰੀ ਗੁਰ ਨਾਨਕ ਪ੍ਰਕਾਸ਼ ਤੇ ਸ਼੍ਰੀ ਗੁਰ ਪ੍ਰਤਾਪ ਸੂਰਜ ਨੂੰ ਇਕੋ ਹੀ ਕਥਾ ਕਹਿ ਰਹੇ ਹਨ। ਗੁਣ ਜੋ ਗਿਣੇ ਹਨ ਏਹ ਹਨ:—

---

*ਘ੍ਰਿਤ ਦਾ ਰੂਪਕ—ਅਜਰਾ ਨਜਰੀ=ਦੇ ਅਰਥਾਂ ਨੂੰ ਖੰਨ ਦੇਂਦਾ ਹੈ। ਦੁੱਧ ਦਹੀਂ ਮੱਖਣ ਛੇਤੀ ਖਰਾਬ ਹੁੰਦੇ ਹਨ, ਪਰ ਘਿਉ ਖਰਾਬ ਨਹੀਂ ਹੁੰਦਾ, ਤਿਵੇਂ ਇਹ ਕਥਾ ਜਰਾ (ਬੁਢੇਪੇ) ਨੂੰ ਪ੍ਰਾਪਤ ਨਹੀਂ ਹੁੰਦੀ। ਦੂਸਰੇ, ਘਿਉ ਔਰਾਂ ਖਾਧ ਪਦਾਰਥ ਘੱਟ ਹੈ, ਪਰ ਇਹ ਕਥਾ (ਅਜਰਾ+ਨ=) ਅਜਰ ਨਹੀਂ, ਨਾ ਪਚਣੇ ਵਾਲੀ ਨਹੀਂ, ਸਗੋਂ ਜਰੀ—ਪਚਣ ਵਾਲੀ ਹੈ, ਭਾਵ ਸਭ ਨੂੰ ਸੁਖਾਵੇਗੀ।

੧. ਚਿੱਤ ਨੂੰ ਟਿਕਾਉਣ ਵਾਲੀ।
੨. ਨਿੱਤਜਧਨ ਦੀ ਦਾਤੀ।
੩. ਕੀਰਤ (ਭਗਤੀ) ਦੀ ਦਾਤੀ।
੪. ਅਹੰ ਨੂੰ ਸਾੜਨ ਵਾਲੀ।
੫. ਸਤਿਗੁਰਾਂ ਵਿਚ ਸ਼ਰਧਾ ਦੀ ਦਾਤੀ।
੬. ਦਿਲ ਦੀ ਸ਼ੁੱਧੀ ਦੀ ਦਾਤੀ।
੭. ਤ੍ਰੈ ਤਾਪ ਹਰਤਾ (ਦੁਖ ਨਾਸ਼ਕ)।
੮. ਸੁੱਖਾਂ ਦੀ ਦਵਾਈ ਰੂਪ।
੯. ਅਜਰ ਨੂੰ ਪਚਾ ਦੇਣ ਵਾਲੀ।
੧੦. ਬ੍ਰਿੰਦ ਗੁਣਾਂ ਦੀ ਦਾਤੀ, ਵਿਸ਼ੇਸ਼ ਕਰਕੇ 'ਆਨੰਦਦਾਯ' ਮੁਕਤੀ ਦੀ ਦਾਤੀ।

ਏਹ ਦਸੇ ਗੁਣ ਦਸਾਂ ਗੁਰੂ ਸਾਹਿਬਾਂ ਵਿਚ ਹਨ ਤੇ ਉਨ੍ਹਾਂ ਦੀ ਕਥਾ ਇਨ੍ਹਾਂ ਦੀ ਦਾਤੀ ਹੈ।

[ਖਾਲਸਾ–ਕਲਪ ਬ੍ਰਿੱਛ ਦੇ ਰੂਪਕ ਵਿਚ]

ਕਬਿੱਤ ॥ ਸ਼੍ਰੀ ਗੁਰੂ ਜਗਤ ਪਤਿ ਜਗਤ ਸਦਨ ਮਾਂਝ ਹਿੰਦਵਾਨ ਅਜਰ ਬਿਰਾਜਬੇ ਕੀ ਲਾਲਸਾ॥ਸੁਰਤਣ ਬੀਜ ਤੇ ਅੰਕੁਰ ਭਯੋ ਮਹਾਂ ਜੁੱਧ ਅੰਮ੍ਰਿਤ ਕੋ ਦੇਨਿ ਤੁਚਾ ਬ੍ਰਿੱਧਤਿ ਨਿਰਾਲਸਾ। ਸਦਗੁਨ ਦਲ ਤੇ ਸਦਲ ਭਏ ਭੂਪ ਛਾਲ, ਭਜਨ ਕੁਸਮ ਫਲ ਗਜਾਨ ਤਤਕਾਲਸਾ। ਪਰ ਮਤ ਕਾਲਸਾ ਦਰਿੱਦ੍ ਖਲ ਦਾਲਸਾ ਪ੍ਰਤਾਪ ਰਿਪੁ ਘਾਲਸਾ ਕਲਪਤਰੁ ਖਾਲਸਾ ॥੪੧॥

ਪਤਿ=ਮਾਲਕ। (ਅ) ਪਤ=ਇੱਜ਼ਤ। ਸਦਨ=ਘਰ।
ਹਿੰਦਵਾਨ=ਹਿੰਦ ਦੇ ਓਹ ਵਾਸੀ ਜੋ ਹਿੰਦ ਨੂੰ ਅਪਣਾ ਵਤਨ ਅਪਣੇ ਧਰਮ ਅਸਥਾਨਾਂ ਦਾ ਥਾਉਂ ਮੰਨਦਾ ਤੇ ਪੁਰਾਤਣ ਸ੍ਰਦੇਸ਼ੀ ਸੱਤਜਤਾ ਦਾ ਮਾਣ ਰਖਦਾ ਹੈ। ਹਿੰਦੀ ਯਾ ਹਿੰਦੂ।
ਅਜਰ=ਜਿਸਨੂੰ ਬੁਢੇਪਾ ਨਾ ਆਵੇ। ਸਦਾ ਪ੍ਰਫੁਲਜਤ। ਮੁਰਾਦ ਹੈ ਜਿਸਦਾ ਤੇਜ, ਪ੍ਰਤਾਪ ਤੇ ਹਸਤੀ ਸਦਾ ਰਹੇ। (ਅ) ਅਜਰ ਦਾ ਅਰਥ ਵਿਹੜਾ ਬੀ ਹੈ, ਉਹ ਬੀ ਏਥੇ ਲਾਉਂਦੇ ਹਨ।
ਬਿਰਾਜਬੇ=ਵਸਾਉਣਾ। ਵਸਦੀ ਰਖਣਾ।
ਲਾਲਸਾ=ਇੱਛਾ, ਚਾਹਨਾ। ਤੁਚਾ=ਚਮੜਾ, ਛਾਲ। ਬ੍ਰਿੱਛ ਦੇ ਮੁੱਢ ਉਤੇ ਜੋ ਛਾਲ ਹੁੰਦੀ ਹੈ ਉਸ ਨੂੰ ਤੁਚਾ ਆਖਦੇ ਹਨ। [ਸੰਸ:, ਤ੍ਵਚ] ਬ੍ਰਿੱਧਤਿ=ਵਧਦਾ ਹੈ।
ਨਿਰਾਲਸਾ=ਨਿਰ+ਆਲਸਾ=ਆਲਸ ਤੋਂ ਹੀਣਤਾ। ਸ਼ੀਘ੍ਰਤਾ, ਛੇਤੀ।
ਸਦਗੁਣ=ਸ੍ਰੇਸ਼ਟ ਗੁਣ, ਦੈਵੀ ਗੁਣ, ਸਤਿ ਸੰਤੋਖ ਆਦੀ।
ਦਲ=ਪੱਤੇ। ਸਦਲ=ਸ+ਦਲ। ਸ=ਸਮੇਤ। ਦਲ=ਫੌਜ। ਫੌਜਾਂ ਸਮੇਤ।
ਤਤਕਾਲ ਸਾ=ਛੇਤੀ ਹੋਣ ਵਾਲਾ। ਗਜਾਨ ਤਤ ਕਾਲਸਾ=ਓਹ ਗਜਾਨ ਜੋ ਤੁਰਤ ਹੋ ਜਾਵੇ। ਕਵੀ ਜੀ ਦਾ ਭਾਵ, ਜਿਸਨੂੰ ਭਜਨ ਰੂਪੀ ਫੁਲ ਪੈ ਰਿਹਾ ਹੈ, ਉਸਨੂੰ ਗਜਾਨ ਫਲ ਛੇਤੀ ਪੈਂਦਾ ਹੈ।
ਪਰ ਮਤ=ਪਰਾਯਾ ਮਤ=ਓਹ ਮਤ ਜੋ ਪਰਮੇਸ਼ਰ ਨੂੰ ਓਪਰਾ ਕਰ ਦੇਵੇ।

(ਅ) ਓਹ ਮਤ ਜੋ ਵਿਦੇਸ਼ ਤੇ ਓਪਰੇ ਲੋਕਾਂ ਤੋਂ ਆਯਾ ਹੋਵੇ।

ਕਾਲਸਾ=ਕਾਲ ਵਰਗਾ, ਮੌਤ ਸਮਾਨ। ਖਲ=ਦੁਸ਼ਟ।

ਦਾਲਸਾ=ਦਲਨ ਵਾਲਾ।

ਪ੍ਰਤਾਪ=ਤੇਜ। ਪ੍ਰਤਾਪ ਰਿਪੁ=ਵੈਰੀਆਂ ਦੇ ਤੇਜ ਨੂੰ (ਅ) ਪ੍ਰ=ਪ੍ਰਜਾ (ਪ੍ਰਜਾ ਦਾ ਸੰਖੇਪ)। ਤਾਪ=ਕਲੇਸ਼। ਪ੍ਰਤਾਪ ਰਿਪੁ=ਪ੍ਰਜਾ ਨੂੰ ਕਲੇਸ਼ ਦੇਣ ਵਾਲੇ ਵੈਰੀਆਂ ਨੂੰ।

ਘਾਲਸਾ=ਘਾਲਣ ਵਾਲਾ, ਨਾਸ਼ ਕਰਤਾ। ਕਲਪ ਤਰੁ=ਕਲਪ ਬ੍ਰਿੱਛ।

ਅਰਥ–(ਖਾਲਸਾ ਰੂਪੀ ਕਲਪ ਬ੍ਰਿੱਛ ਦੀ ਉਤਪਤੀ ਆਦਿ ਦਾ ਰੂਪਕ ਬੰਨ੍ਹਦੇ ਹਨ:–) ਜਗਤ ਦੇ ਮਾਲਕ ਸ੍ਰੀ ਗੁਰੂ (ਗੋਬਿੰਦ ਸਿੰਘ ਜੀ) ਨੂੰ ਜਗਤ (ਰੂਪੀ) ਘਰ ਵਿਚ ਹਿੰਦੀਆਂ ਨੂੰ ਸਦਾ ਪ੍ਰਫੁੱਲਤ ਵਸਾਉਣ ਦੀ 'ਲਾਲਸਾ' (ਸਫੁਰਣ) ਹੋਈ, (ਇਸ ਫੁਰਨੇ ਤੋਂ) 'ਸੁਮਤਾ' (ਦਾ ਬੀਜ ਬਣਿਆਂ, ਇਸ ਬੀਜ ਤੋਂ) ਮਹਾਂ ਜੱਥ (ਰੂਪੀ) ਅੰਗੂਰ ਫੁੱਟਿਆ (ਜੋ) ਅੰਮ੍ਰਿਤ ਦੇ ਦੇਣ ਨਾਲ ਛੇਤੀ ਹੀ ਛਾਲ (ਸਮੇਤ ਪੌੜ ਹੋ) ਵਧਿਆ, (ਇਸ ਨੂੰ) ਸ੍ਰੇਸ਼ ਦੈਵੀਗੁਣ (ਰੂਪੀ) ਪੱਤੇ ਪਏ ਤੇ 'ਦਲਾਂ ਸਮੇਤ ਰਾਜੇ' ਡਾਲ (ਲੱਗੇ), ਬੰਦਗੀ ਦਾ ਇਸ ਨੂੰ ਫੁੱਲ ਤੇ ਸ਼ੀਘਰ ਪ੍ਰਾਪਤ ਹੋਣ ਵਾਲਾ ਗਜਾਨ (ਇਸ ਨੂੰ) ਫਲ (ਪਿਆ), ਇਹ ਖਾਲਸਾ (ਰੂਪੀ) ਕਲਪ ਬ੍ਰਿੱਛ (ਹੁਣ ਇਨ੍ਹਾਂ ਗੁਣਾਂ ਵਾਲਾ ਲਹਿ ਲਹਿ ਕਰ ਰਿਹਾ ਹੈ), ਪਰਾਏ (ਵਾਹਿਗੁਰੂ ਵਿਮੁਖ) ਮਤਾਂ ਨੂੰ ਮੌਤ ਵਾਂਙੂ ਹੈ, ਦਲਿੱਦ੍ਰ ਤੇ ਦੁਸ਼ਟਾਂ ਨੂੰ ਨਾਸ਼ ਕਰਨ ਵਾਲਾ ਹੈ, (ਤੇ ਪ੍ਰਜਾ ਦੇ) ਵੈਰੀਆਂ ਦੇ ਪ੍ਰਤਾਪ ਨੂੰ ਨਸ਼ਟ ਕਰਨ ਵਾਲਾ ਹੈ।

ਹੋਰ ਅਰਥ–ਜਗਤ ਦੇ ਮਾਲਕ ਸ੍ਰੀ ਗੁਰੂ (ਗੋਬਿੰਦ ਸਿੰਘ ਜੀ) ਨੂੰ ਜਗਤ ਘਰ ਦੇ ਵੇਹੜੇ (ਹਿੰਦੁਸਤਾਨ) ਵਿਚ (ਖਾਲਸਾ ਕਲਪ ਬ੍ਰਿੱਛ) ਲਾਉਣ ਦੀ ਇੱਛਾ ਹੋਈ। ਪਰੰਤੂ ਇਹ ਅਰਥ ਸਾਰਵ ਭੌਮਿਕ ਖਾਲਸਾ ਧਰਮ ਨੂੰ ਹਿੰਦੁਸਤਾਨ ਵਿਚ ਮਹਿਦੂਦ ਕਰਦਾ ਹੈ।

[ਖਾਲਿਸੇ ਦੇ ਤੇਜ ਦਾ ਰੂਪਕ]

ਕਬਿੱਤ।ਪਾੜੈ ਸੇ ਪਠਾਨ ਹੋਤਿ ਸਸੇ ਸੂਬੇ ਊਕਸੇ ਨਾ ਕਾਬਲੀ ਕੁਰੰਗ ਆਗੈ ਠਹਿਰ ਸਕੈ ਨਹੀਂ। ਰੋਝ ਰਜਪੂਤ ਹੈ ਝੰਖਾੜ ਸੇ ਮਲੇਛ ਬਹੁ ਬਿਚਰੇ ਬਰਾਹ ਜਨੋਂ ਬਲੋਂਚ ਕਨੋ ਜਕੈ ਨਹੀਂ।ਮੁਸ਼ਾਲ ਮਤੰਗ ਮਾਰ ਗਾਜਤਿ ਸੰਤੋਖ ਸਿੰਘ ਸੱਯਦ ਸਯਾਲ ਹੈ ਸਮੁਖ ਸੋ ਤਕੈ ਨਹੀਂ। ਤੁਰਕਨ ਤੇਜ ਤਾਮਾ ਤੋ ਲਗ ਤਰੋ ਈ ਤਰੈ ਖਾਲਸਾ ਸਰੂਪ ਸਿੰਘ ਜੋ ਲਗ ਛਕੈ ਨਹੀਂ ॥ ੪੨ ॥

ਪਾੜੈ=ਇਕ ਪ੍ਰਕਾਰ ਦਾ ਚਿੱਟੇ ਚਿੱਤ੍ਰਾਂ ਵਾਲਾ ਹਿਰਨ।

ਸਸੇ=ਸਹਿਆ। [ਸੰਸ:, ਸ਼ਸ਼ਿਨ੍]

ਸੂਬਾ=ਮੁਸਲਮਾਨਾਂ ਦੇ ਵੇਲੇ ਦੇ ਇਕ ਮਿਥੇ ਇਲਾਕੇ ਦਾ ਹਾਕਮ।

ਊਕਸੇ=ਨਿਕਲਦੇ ਨਹੀਂ, ਉਭਰਦੇ ਨਹੀਂ, ਉਭਾਸਰਦੇ ਨਹੀਂ।

ਕਾਬਲੀ=ਕਾਬਲ ਵਾਸੀ, ਮੁਰਾਦ ਹੈ ਅਫ਼ਗ਼ਾਨ ਤੋਂ।

ਕੁਰੰਗ=ਹਰਨ, ਬਦਾਮੀ ਰੰਗ ਦਾ ਹਰਨ।
ਰੋਝ=ਨੀਲ ਗਾਇ। ਝੰਖਾੜ=ਬਾਰਾਂ ਸਿੰਗਾ, ਜਿਸ ਦੇ ਸਿਰ ਦੇ ਸਿੰਗ ਝਾੜ ਦਾਰ ਯਾ ਝਾੜੀ ਵਾਂਙੂ ਹੋਣ।
ਬਰਾਹ=ਸੂਰ। ਕਜੋ=ਕਿਯੋ, ਕਿਹੁ=ਕੁਛ। ਜ਼ਰਾ ਬੀ।
ਜਕੈ=ਹਠ ਕਰ ਸੱਕਣਾ, ਤੱਗ ਸੱਕਣਾ, ਅੜ ਸੱਕਣਾ।
ਮਤੰਗ=ਹਾਥੀ।
ਸਯਾਲ=ਗਿੱਦੜ। [ਸੰਸ:, ਸ਼੍ਰਿਗਾਲ। ਪ੍ਰਾਕ੍ਰਿਤ, ਸਿਆਲ]।
ਤਕੈ=ਤੱਕ ਨਹੀਂ ਸਕਦੇ।
ਤਾਮਾ=ਉਹ ਮਾਸ ਜੋ ਸ਼ਿਕਾਰੀ ਜਾਨਵਰਾਂ ਨੂੰ ਖਾਣ ਲਈ ਦੇਂਦੇ ਹਨ।
ਤਰੋ ਈ ਤਰੈ=ਸਲਾਮਤ ਹੈ, ਤਰ ਬਤਰ ਦਿੱਸਦਾ ਹੈ।
ਛਕੈ ਨਹੀਂ=ਖਾਂਦਾ ਨਹੀਂ, (ਖਾਲਸੇ ਦਾ ਬੋਲਾ ਹੈ: ਛਕਣਾ=ਖਾਣਾ)।

ਅਰਥ–ਖਾਲਸੇ ਨੂੰ ਸ਼ੇਰ ਦੇ ਰੂਪਕ ਵਿਚ ਵਰਣਨ ਕਰਦੇ ਹਨ:–

(ਸ਼ੇਰ ਸਰੂਪ ਖਾਲਸੇ ਦੇ ਅੱਗੇ) ਪਠਾਣ ਪਾੜ੍ਹੇ ਵਾਂਙੂ (ਢਿੱਲੇ) ਹੋ ਜਾਂਦੇ ਹਨ, (ਤੇ) ਸੂਬੇ ਸਹੇ (ਵਾਂਙੂ ਐਸੇ ਦਬਕਦੇ ਹਨ ਕਿ) ਉਕਸਦੇ ਹੀ ਨਹੀਂ, (ਤੇ) ਕਾਬਲੀ (ਅਫ਼ਗਾਨ) ਹਿਰਨ (ਵਾਂਙੂ) ਅੱਗੇ ਠਹਿਰ ਹੀ ਨਹੀਂ ਸਕਦੇ। ਰਾਜਪੂਤ (ਰਾਜੇ) ਰੋਝ ਵਾਂਙੂ (ਤੇ ਹੋਰ) ਬਘੇਰੇ ਮਲੇਛ (ਨਵਾਬ) ਝੰਖਾੜ (ਵਾਂਙ ਦਬਕੇ ਹੋਏ) ਵਿਚਰਦੇ ਹਨ, ਬਲੋਚ (ਤਾਂ) ਸੂਰਾਂ ਵਾਂਙੂ ਕੁਛ ਅੜ ਹੀ ਨਹੀਂ ਸਕਦੇ। ਸੰਤੋਖ ਸਿੰਘ (ਕਹਿੰਦਾ ਹੈ ਕਿ ਖਾਲਸਾ ਰੂਪੀ ਸ਼ੇਰ) ਮੁਗ਼ਲ (ਰੂਪੀ) ਹਾਥੀ ਨੂੰ ਮਾਰਕੇ (ਤਾਂ ਖ਼ੂਬ) ਗੱਜਦਾ ਰਿਹਾ ਹੈ, ਸੱਯਦ ਗਿੱਦੜ (ਹੋ ਰਹੇ ਹਨ) ਓਹ ਤਾਂ ਸਾਹਮਣੇ ਬੀ ਨਹੀਂ ਤੱਕ ਸਕਦੇ, (ਹੁਣ ਤਾਂ) ਤੁਰਕਾਂ ਦੇ ਤੇਜ (ਰੂਪੀ ਤਨ ਦਾ) ਮਾਸ ਤਦ ਤਕ ਹੀ ਸਲਾਮਤ ਹੈ ਜਦ ਤਕ ਕਿ ਸ਼ੇਰ ਰੂਪੀ ਖਾਲਸਾ ਇਸ ਨੂੰ ਖਾਂਦਾ ਨਹੀਂ।

ਭਾਵ–ਕਵਿ ਜੀ ਇਹ ਉਸ ਵੇਲੇ ਲਿਖ ਰਹੇ ਹਨ ਜਿਸ ਵੇਲੇ ਪੰਜਾਬ ਵਿਚ ਸਿੱਖ ਸਲਤਨਤ ਸੀ, ਸਿਨਦਾਬ ਵਿਚ ਸਿੱਖ ਰਿਆਸਤਾਂ, ਸਰਦਾਰੀਆਂ ਤੇ ਜਾਗੀਰਾਂ ਜੋਬਨਾਂ ਵਿਚ ਸਨ। ਆਪ ਬੀ ਕੈਂਥਲ ਦੀ ਰਿਆਸਤ ਵਿਚ ਬੈਠੇ ਸਨ। ਖਾਲਸਾ ਆਪਣੇ ਆਦਰਸ਼ ਵਿਚ ਕਿ ਦੇਸ਼ ਨੂੰ ਯਵਨ ਰਾਜ ਤੋਂ ਸਾਫ ਕਰਨਾ ਹੈ, ਕਾਮਯਾਬ ਹੋ ਰਿਹਾ ਸੀ, ਉਸ ਵੇਲੇ ਦਾ ਉਹਨਾਂ ਦਾ ਇਹ ਕੁਛ ਲਿਖਣਾ ਉਸ ਵੇਲੇ ਦੀ ਹਾਲਤ ਦੀ ਤਸਵੀਰ ਦੱਸਣੀ ਹੈ ਕਿ ਸਾਰੇ ਲੋਕ ਖਾਲਸੇ ਦਾ ਤੇਜ ਮੰਨਦੇ ਸਨ। ਦਿੱਲੀ ਦੇ ਤਖਤ ਪਰ ਨਾਮਧ੍ਰੀਕ ਮੁਗ਼ਲ ਪਾਤਸ਼ਾਹ ਸੀ ਤੇ ਕਿਤੇ ਕਿਤੇ ਕੋਈ ਨਵਾਬ ਤੇ ਪਹਾੜੀ ਰਾਜੇ ਸਨ ਜੋ ਸਭ ਸਿੱਖਾਂ ਤੋਂ ਦਬਕਦੇ ਸਨ। ਅੰਗਰੇਜ਼ਾਂ ਦਾ ਵਧਣਾ ਉਹਨਾਂ ਦੀ ਆਪਣੀ ਰਿਆਸਤ ਕੈਂਥਲ ਦਾ ਤਬਾਹ ਹੋ ਜਾਣਾ, ਪੰਜਾਬ ਦੀ ਸਿੱਖ ਸਲਤਨਤ ਦਾ ਗ਼ਰਕ ਹੋ ਜਾਣਾ, ਖਾਨਾ ਜੰਗੀ ਤੇ ਡੋਗਰਾ ਗਰਦੀ ਨਾਲ ਸਿੱਖਾਂ ਦਾ ਆਪਣੇ ਤੇਜ ਨੂੰ ਆਪ ਡੋਬ ਲੈਣਾ, ਇਹ ਹੋਣੀਆਂ ਅਜੇ ਵਰਤੀਆਂ ਨਹੀਂ ਸਨ, ਜਦੋਂ ਸ਼੍ਰੀ ਗੁਰ ਪ੍ਰਤਾਪ ਸੂਰਜ ਅਰੰਭਿਆ

ਹੈ, ਅਜੇ ਮਹਾਰਾਜਾ ਰਣਜੀਤ ਸਿੰਘ ਜੀ ਪੰਜਾਬ ਵਿਚ ਜੀਉਂਦੇ ਸਨ, ਇਸ ਕਰਕੇ ਸਮੇਂ ਦਾ ਰੂਪਕ ਬੰਨ੍ਹ ਕੇ ਖਾਲਸੇ ਨੂੰ ਅਗਲੇ ਛੰਦ ਵਿਚ ਸਰਬ ਸ਼ਿਰੋਮਣਿ ਲਿਖਦੇ ਹਨ।

[ਪੰਥ ਸ਼ਿਰੋਮਣਤਾ]

ਦੋਹਰਾ ॥ ਸਰਬ ਸ਼ਿਰੋਮਣਿ ਖਾਲਸਾ ਰਚਯੋ ਪੰਥ ਸੁਖਦਾਇ।
ਇਕ ਬਿਨ ਰੀਦੇ ਧੂਮ ਤੇ ਜਗ ਮੈਂ ਅਧਿਕ ਸੁਹਾਇ* ॥੪੩॥

ਅਰਥ–(ਸਤਿਗੁਰ ਜੀ ਨੇ ਇਹ) ਖਾਲਸਾ ਪੰਥ ਸਾਰਿਆਂ ਤੋਂ ਸ਼ਿਰੋਮਣੀ (ਅਤੇ ਸਾਰਿਆਂ ਨੂੰ) ਸੁਖ ਦੇਣ ਵਾਲਾ ਰਚਿਆ ਹੈ ਜੋ ਜਗਤ ਵਿਚ (ਸਾਰਿਆਂ ਤੋਂ) ਸੁਹਣਾ ਲਗ ਰਿਹਾ ਹੈ (ਇਕ ਹੋਰ ਵਾਧਾ ਇਹ ਹੈ ਕਿ ਸਾਰਾ ਜਗਤ) ਰੀਦੇ ਧੂੰਏ (ਨੂੰ ਲਗ ਪਿਆ ਹੈ ਪਰ ਇਹ) ਇਕੋ (ਕੌਮ ਹੈ ਜੋ ਇਸ ਤੋਂ) ਬਿਨਾ ਹੈ।

ਭਾਵ–ਪੰਜਾਬ ਖਾਸ ਵਿਚ ਸਿੱਖ ਸਲਤਨਤ ਅਪਣੇ ਤੇਜ ਵਿਚ ਹੈਸੀ ਜੋ ਅੱਸੀ ਹਜ਼ਾਰ ਫੌਜ ਮੈਦਾਨ ਜੰਗ ਵਿਚ ਇਕ ਦਮ ਲਿਆ ਸਕਦੀ ਸੀ ਤੇ ਸਤਲੁਜ ਪਾਰ ਕਿਤਨੇ ਛੋਟੇ ਮਹਾਰਾਜੇ ਤੇ ਰਾਜੇ ਬਣੇ ਤੇ ਸਰਦਾਰੀਆਂ ਤੇ ਜਗੀਰਦਾਰ ਘਰਾਣੇ ਅੱਖਾਂ ਦੇ ਸਾਮ੍ਹਣੇ ਹਨ ਤੇ ਵਧ ਰਿਹਾ ਤੇਜ਼ਕਵਿ ਜੀ ਨੂੰ ਦਿੱਸ ਰਿਹਾ ਹੈ ਕਿ ਖਾਲਸਾ ਸਰਬ ਸ਼ਿਰੋਮਣਿ ਹੈ, ਤੇਜ ਪ੍ਰਤਾਪ ਬਾਹੂ ਬਲ ਕਰਕੇ,ਨਾਲ ਹੀ ਬੰਦਗੀ ਭਜਨ ਗੁਰਸਿੱਖੀ ਦੇ ਜੀਵਨ ਕਰਕੇ ਉਸ ਨੂੰ ਸਰਬਦਾ ਸੁਖਦਾਈ ਕਹਿੰਦੇ ਹਨ। ਅਪਣੇ ਸਰੀਰਕ ਬਲ ਚੜ੍ਹਦੀਆਂ ਕਲਾ ਦੇ ਜਥੇ ਤੇ ਆਨ ਬਾਨ ਵਾਲੀ ਸ਼ਾਨ ਦੇ ਸਰੀਰਕ ਰੂਪ ਰੰਗ ਚੜ੍ਹਤ ਬੜ੍ਹਤ ਵਿਚ ਭੀ ਸਭ ਤੋਂ ਸੁਹਣਾ ਦਿਦਾਰੀ ਹੈ। ਪੱਛਮੀ ਲੋਕ, ਰੀਦਾ ਧੂਆਂ (ਬਿਖਿਆ, ਤਮਾਕੂ) ਏਥੇ ਲਿਆਏ, ਹਿੰਦੂ ਮੁਸਲਮਾਨ ਸਭ ਇਸ ਨੇ ਜਿੱਤ ਲਏ, ਪਰ ਖਾਲਸੇ ਨੇ ਇਸ ਨੂੰ ਨਾ ਛੋਹਿਆ, ਇਸ ਦਾ ਨਾ ਛੁਹਣਾ ਭੀ ਖਾਲਸੇ ਦੇ ਬਲ ਪ੍ਰਾਕ੍ਰਮ ਤੇ ਉੱਦਮ ਦਾ ਕਾਰਣ ਹੈਸੀ, ਪਰ ਇਸ ਤੋਂ ਬਹੈਸੀਅਤ ਕੌਮ ਬਚਣਾ ਭੀ ਇਕ ਸ਼ਿਰੋਮਣੀ ਗਲ ਹੈ।

[ਪੰਥ ਜੋਗ ਨਮਸਕਾਰਾਂ]

ਸੋਰਠਾ ॥ ਸ਼੍ਰੀ ਸਤਿਗੁਰ ਕੋ ਰੂਪ ਜਗਹਿ ਜੋਤਿ ਜਾਹਰ ਜਗਤ।
ਪੁੰਜ ਸੁ ਪੰਥ ਅਨੂਪ ਕਰਿ ਬੰਦਨ ਰਚਿਬੇ ਲਗਤਿ ॥੪੪॥

{ ਜਗਹਿ=ਜਗ ਰਹੀ ਹੈ। ਅਨੂਪ=ਜਿਸ ਵਰਗਾ ਹੋਰ ਨਹੀਂ ਸੁੰਦਰ। }

ਅਰਥ– ਅਨੂਪਮ ਤੇ ਸੋਸ਼ਟ (ਖਾਲਸਾ) ਪੰਥ ਸਾਰਾ ਸ਼੍ਰੀ ਸਤਿਗੁਰ ਜੀ ਦਾ ਸਰੂਪ ਹੈ, (ਜਿਸ ਦੀ) ਜੋਤ ਜ਼ਾਹਿਰਾ ਜਗਤ ਵਿਚ ਜਗ ਰਹੀ ਹੈ, (ਉਸ ਨੂੰ ਹੁਣ) ਬੰਦਨਾ ਕਰਕੇ (ਮੈਂ ਗੁਰ ਪ੍ਰਤਾਪ ਸੂਰਜ ਗ੍ਰੰਥ) ਰਚਣ ਲਗਾ ਹਾਂ।

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਮੰਗਲਾ ਚਰਨ ਬਰਨਨੰ' ਨਾਮ ਪ੍ਰਥਮੋ ਅੰਸੁ ॥ ੧ ॥

ਅਰਥ–ਸ਼੍ਰੀ ਗੁਰ ਪ੍ਰਤਾਪ ਸੂਰਜ (ਨਾਮੋਂ) ਗ੍ਰੰਥ ਦੀ ਪਹਿਲੀ ਰਾਸ ਦੇ ਪਹਿਲੇ ਅਧਯਾਯ ਦੀ ਸਮਾਪਤੀ ਹੈ, ਜਿਸ ਦਾ ਨਾਮ 'ਮੰਗਲਾ ਚਰਣਾਂ ਦਾ ਵਰਣਨ' ਹੈ ॥ ੧ ॥

*ਇਹ ਛੰਦ ਅਗੇ ਰੁਤ ੫ ਅੰਸੁ ੩੮ ਅੰਕ ੬ ਵਿਚ ਵੀ ਆਵੇਗਾ।

ਅੰਸੁ ੨

[ਕਵਿ ਜੀ ਦੇ ਗੁਰ ਪ੍ਰਤਾਪ ਸੂਰਜ ਗ੍ਰੰਥ ਲਿਖਣ ਦਾ ਮੁੱਢ ਕਿਵੇਂ ਬੱਝਾ।]

ਦੋਹਰਾ ॥ ਸ਼੍ਰੀ ਗੁਰ ਨਾਨਕ ਸੋਂ ਮਿਲਨੋ ਬਾਲਿਕ ਰੂਪ ਸੁਜਾਨ। ਕ੍ਰਿਪਾ ਪਾਇ ਤਤਕਾਲ ਹੀ ਪ੍ਰਾਪਤਿ ਭਾ ਬ੍ਰਹਮਗ੍ਯਾਨ ॥ ੧ ॥ ਚੌਪਈ ॥ ਜਿਸ ਕੀ ਬਾਤੈਂ ਸੁਨਿ ਬੁਧਿਵਾਰੀ। ਸ਼੍ਰੀ ਜਗ ਗੁਰ ਇਮਿ ਗਿਰਾ ਉਚਾਰੀ। 'ਬਾਲਿਕ ਤੇਰੀ ਬੈਸ ਦਿਸਾਵਤਿ। ਬੁੱਢੇ ਸਮ ਮੁਖ ਵਾਕ ਅਲਾਵਤਿ' ॥ ੨ ॥ ਇਤਨੇ ਮਹਿੰ ਤਿਸਕੇ ਪਿਤ ਮਾਤਾ। ਆਇ ਗਏ ਖੋਜਤਿ ਨਿਜ ਤਾਤਾ। ਕਹਤਿ ਭਏ 'ਹਮਰੋ ਸੁਤ ਆਵਾ। ਤਿਸ ਦੇਖਿਨਿ ਕੋ ਮਨ ਲਲਚਾਵਾ' ॥ ੩ ॥ ਸਿੱਖਨ ਕਹਨੋ 'ਸੁ ਅੰਤਰ ਬੈਸਾ'। ਜਾਇ ਨਿਹਾਰਨੋ ਅਤਿ ਬ੍ਰਿਧ ਜੈਸਾ। ਬਿਸਮ ਰਹਨੋ ਕਛ ਕਹਨੋ ਨ ਜਾਈ। ਚਹਿਤਿ ਲਿਜਾਯੋ, ਸੰਗਿ ਨ ਜਾਈ ॥ ੪ ॥ ਪੁਨਿ ਦੰਪਤਿ ਨੇ ਏਵ ਬਿਚਾਰਾ—ਜਰਾ ਗ੍ਰਸਨੋ ਤਨ ਜਿਹ ਸੁ ਕੁਮਾਰਾ।ਅਬਿ ਕਸ਼ਾ ਕਾਰਜ ਆਇ ਹਮਾਰੇ। ਸਰਬ ਰੀਤਿ ਤੇ ਸਿਥਲਨੋ[1] ਭਾਰੇ—॥ ੫ ॥ ਕਹਿ ਬਹੁ ਰਹੇ ਨ ਚਾਲੇ ਸੰਗਿ। 'ਰਹਿਨ ਦੇਹੁ ਇਹ ਭਾ ਬ੍ਰਿਧ ਅੰਗ'। ਐਸੇ ਕਹਿ ਕਰਿ ਗਮਨੇ ਧਾਮ। ਤਬਿ ਕਹਿ[2] ਬੁੱਢਾ ਪ੍ਰਗਟਨੋ ਨਾਮ ॥੬॥ ਗੁਰ ਘਰ ਮਹਿੰ ਅਜ਼ਮਤਿ ਯੁਤਿ ਭਾਰਾ। ਬੋਹਿਥ ਸਮ ਜਗ ਤਾਰਣਿਹਾਰਾ। ਅਜਰ ਜਰਨ ਮਹਿੰ ਧੀਰ ਮਹਾਨਾ। ਅਪਰ ਨ ਜਾਂਕੇ ਭਯੋ ਸਮਾਨਾ ॥ ੭ ॥ ਸ਼੍ਰੀ ਨਾਨਕ ਤੇ ਰਹਨੋ ਪਿਛਾਰੀ। ਸ਼੍ਰੀ ਅੰਗਦ ਕੇ ਚਰਨ ਮਝਾਰੀ। ਪੁਨ ਸ਼੍ਰੀ ਅਮਰਦਾਸ ਕੀ ਸੇਵਾ। ਸੰਗੀ[3] ਰਾਮਦਾਸ ਗੁਰਦੇਵਾ ॥੮॥ ਪੁਨ ਸ਼੍ਰੀ ਅਰਜਨ ਕੇ ਢਿਗ ਰਹਨੋ। 'ਭਾਈ' ਪਦ ਕੋ ਤਬਿ ਤੇ ਲਹਨੋ। ਜਿਨਕੋ ਬਚਨ ਅਟਲ ਜਗ ਭਯੋ। ਸ਼੍ਰੀ ਗੁਰ ਹਰਿ ਗੋਬਿੰਦ ਜਨਮਯੋ ॥੯॥ ਪਾਤਿਸ਼ਾਹਿ ਖਸ਼ਟਨਿ ਲੌ ਦੇਹਿ। ਜੀਵਤਿ ਰਹਨੋ ਗ੍ਯਾਨ ਕਹੁ ਗੇਹੁ[4]। ਅਨਿਕ ਨਰਨਿ ਕਉ ਕੀਨ ਉਧਾਰਾ। ਸੱਤਿਨਾਮ ਉਪਦੇਸ਼ ਉਦਾਰਾ ॥ ੧੦ ॥ ਸ਼੍ਰੀ ਗੁਰ ਨਾਨਕ ਸਭਿ ਤੇ ਆਦੀ[5]। ਪਾਛੇ ਜੋ ਟਿੱਕੇ* ਗੁਰ ਗਾਦੀ। ਸਭਿਹਿਨਿ ਕਹੁ ਬੁੱਢਾ ਨਿਜ ਹਾਥ। ਦੇਤੋ ਰਹਨੋ ਤਿਲਕ ਸ਼ੁਭ ਮਾਥ ॥ ੧੧ ॥ ਪੀਛੇ ਸੰਤਤਿ[6] ਤਿਸਹੀ ਰੀਤਿ। ਸਤਿਗੁਰ ਸਾਥ ਰਹਤਿ ਭੇ ਨੀਤਿ। ਤੀਨ ਕਾਲ ਕੇ ਗ੍ਯਾਤਾਵਾਨ। ਪ੍ਰਗਟ ਹੋਤਿ ਭੇ ਸਗਲ ਜਹਾਨ॥੧੨॥ਸਤਿਗੁਰ ਕੋ ਸ਼੍ਰੀ ਮਤਿ[7] ਬਰ ਸਾਗਰ[8]।

[1] ਕਮਜ਼ੋਰ ਹੋਇਆ ਹੈ। [2] ਤਦ ਤੋਂ। [3] ਨਾਲ ਰਿਹਾ। [4] ਗ੍ਯਾਨ ਦਾ ਘਰ। [5] ਪਹਿਲੇ। [6] ਸੰਤਾਨ (ਬਾਬੇ ਬੁੱਢੇ ਜੀ ਦੀ)। [7] ਸਿਪ੍ਰਦਾ, ਪੰਥ। [8] ਸਮੁੰਦਰ (ਸਮਾਨ)। *ਪਾ:—ਉਨ ਪੀਛੇ ਜੁ ਟਿਕੇ।

ਇਨ ਕੁਲ ਉਪਜਜੋ ਰਤਨ ਉਜਾਗਰ[1]। ਦਰਸ ਪਰਸ ਪਾਰਸ ਸਮ ਪੱਯਤਿ। ਮੂਢਿ ਲੋਹ ਬੁਧਿ ਹੇਮ[2] ਬਨੱਯਤਿ ॥ ੧੩ ॥ ਜਿਨ ਕੋ ਅਦਬ ਰਾਖਿ ਗੁਰ ਆਪੁ। ਤਿਨ ਕਹੁ ਸਮਤਾ ਕਿਸਕੀ ਜਾਪੁ। ਗਯਾਨ ਅਨੰਦ ਸਾਗਰ ਕੇ ਮੀਨ। ਆਠਹੁੰ ਜਾਮ ਰਹਤਿ ਸਮ ਲੀਨਿ ॥ ੧੪ ॥ ਗੁਰ ਘਰ ਕੀ ਨਿਤ ਸੇਵਾ ਠਾਨਤਿ। ਅਪਰ ਮਨੋਰਥ ਮਨ ਨਹਿੰ ਆਨਤਿ। ਤ੍ਰਿਣ ਛਿਤ ਕੀ[3] ਬਹੁ ਰਹਿ ਰਖਵਾਰੀ। ਹਰਖਤਿ ਗੁਰੂ ਹੁਕਮ ਅਨੁਸਾਰੀ॥੧੫॥ ਅਸ ਭਾਈ ਬੁੱਢਾ ਗੁਰਦਾਸ[4]। ਮਹਿਮਾ ਕਹਿ ਨ ਸਕੇ ਕਵਿ ਤਾਸ[5]*। ਸੱਤਜ ਬਾਕ ਬਰ ਸ਼੍ਰਾਪ ਜੁ ਦੀਨਸਿ। ਅੰਗੀਕਾਰ ਸਤਿਗੁਰੂ ਕੀਨਸਿ ॥੧੬॥ ਇਹ ਸਭਿ ਕਥਾ ਅਗਾਰੀ ਬਰਨੋਂ[6]। ਜਿਸ ਪ੍ਰਕਾਰ ਇਨ ਕੋ ਆਚਰਨੋਂ[7]। ਸਰਬ ਭਾਂਤਿ ਕੀ ਸ਼ਕਤਿ ਬਿਸਾਲਾ। ਜਿਮ ਚਾਹਸਿ ਤਿਮ ਕਰਨੇ ਵਾਲਾ ॥ ੧੭ ॥ ਅਨਿਕ ਭਾਂਤਿ ਕੇ ਬਿਘਨਹੁ ਪਾਇ। ਨਹਿੰ ਜਿਨ ਕੀਨਸ ਕਬਹੁੰ ਲਖਾਇ। ਧਰਨੀ ਸਮ ਜਿਹ ਧੀਰਜ ਧਾਰੀ†। ਪੌਨਪੀਰ[8] ਤੇ ਟਰੇ ਨ ਟਾਰੀ ॥੧੮॥ ਤਿਸ ਕਉ ਬੰਸ ਸੁ ਤਾਲ[9] ਮਨਿੰਦ। ਉਪਜਜੋ ਰਾਮਕੁਇਰ ਅਰਬਿੰਦ[10]। ਦਸਮੇ ਪਾਤਿਸ਼ਾਹਿ ਬਰ ਬੀਰ। ਤਿਨਹੁ ਪਾਦ ਪੰਕਜ ਕੇ ਤੀਰ ॥੧੯॥ ਮਧੁਪ ਮਨਿੰਦ[11] ਅਨਦ ਮਕਰੰਦ। ਤਜਜੋ ਨ ਪਾਸਿ ਮੁਕੰਦ ਬਿਲੰਦ। ਸ੍ਰੀ ਗੁਰ ਤੇਗ਼ ਬਹਾਦਰ ਪਾਛੇ। ਦੀਨਸਿ ਤਿਲਕ ਦਸਮ ਗੁਰ ਆਛੇ ॥ ੨੦ ॥ ਕਲਜੁਗੀ ਜਿਗਾ ਜਰਾਉਨ ਜਰੀ[12]। ਇਨ ਤੇ ਲੇ ਸਤਿਗੁਰ ਸਿਰ ਧਰੀ। ਆਯੁਧ ਦਏ ਆਦਿ ਸ਼ਮਸ਼ੇਰ। ਲੇ ਕਰਿ ਧਾਰੇ ਗੁਰ ਸਮ ਸ਼ੇਰ[13] ॥ ੨੧ ॥ ਦਸ ਪਤਿਸ਼ਾਹਿਨ ਕੇ ਨਿਤਿ ਸੰਗੀ। ਸਤਿਗੁਰ ਕ੍ਰਿਤਿ[14] ਕੋ ਚਿਤ ਚਹਿ ਚੰਗੀ। ਜਗ ਮਹਿੰ ਬਹੁ ਸਿੱਖੀ ਬਿਸਤਾਰੀ। ਅਨਿਕ ਨਰਨ ਕਹੁ ਕੀਨ ਉਧਾਰੀ॥੨੨॥ ਜਥਾ ਚੱਕ੍ਰਵੈ‡ ਅਧਿਪਤਿ[15] ਆਗੇ। ਮੰਤ੍ਰੀ[16] ਰਹੈਂ ਸੁਮਤਿ ਮਹਿੰ ਲਾਗੇ। ਤਿਮ ਸਤਿਗੁਰ ਘਰ ਕੇ ਇਹ ਭਏ[17]। ਅਤਿ ਸ਼ੋਭਾ ਸਿੱਖੀ ਕਹੁ ਦਏ ॥ ੨੩ ॥ ਸਦਗੁਨ[18] ਕੇ ਇਹ ਕੋਸ਼[19] ਬਿਸਾਲੇ। ਕੁ ਪ੍ਰਾਪਤਿ[20]

---

[1]ਪ੍ਰਸਿੱਧ। [2]ਮੂਰਖ ਨੂੰ ਬੁਧਿਵਾਨ ਜਿਵੇਂ ਲੋਹੇ ਨੂੰ ਸੋਨਾ। [3]ਘਾਹ ਤੇ ਭੋਂ ਦੀ। [4]ਗੁਰਾਂ ਦਾ ਦਾਸ। [5]ਤਿਸਦੀ। [6]ਵਰਣਨ ਕਰਾਂਗਾ। [7]ਕਰਤੂਬਜ। [8]ਪੀਰਾ (ਰੂਪੀ) ਪੌਣ। [9]ਸਰੋਵਰ। [10]ਕਵਲ। [11]ਭੌਰੇ ਵਾਂਙੂ। [12]ਜੜਤਾਂ ਨਾਲ ਜੜੀ ਹੋਈ। [13]ਸ਼ੇਰ ਤੁੱਲਜ (ਬਲੀ)। [14]ਸੇਵਾ। [15]ਚੱਕ੍ਰਵਰਤੀ ਰਾਜਾ [ਸੰਃ, ਚਕ੍ਰਵਰ੍ਤੀ। ਪ੍ਰਾਃ ਚਕ੍ਕਵਈ, ਹਿੰਦੀ ਚਕ੍ਰਵੈ, ਚਕ੍ਰਵੇ]। [16]ਵਜ਼ੀਰ। [17]ਭਾਵ ਵਜ਼ੀਰ। [18]ਸ੍ਰੇਸ਼ਟ ਗੁਣਾਂ। [19]ਖਜ਼ਾਨਾਂ। [20]ਪ੍ਰਾਪਤ ਹੋਏ। *ਪਾਃ—ਮਹਿਮਾ ਕਥਨ ਕਹਿ ਸਕੇ ਤਾਸ। †ਪਾਃ—ਧਰਨੀਧਰ ਸਮ ਧੀਰਜ ਧਾਰੀ। ‡ਪਾਃ—ਚੱਕ੍ਰ ਹੈ।

ਜੋ ਇਨ ਮਗ ਚਾਲੇ। ਸ਼੍ਰੀ ਸਤਿਗੁਰ ਦਸਮੇ ਪਤਿਸ਼ਾਹੂ। ਗਮਨ ਕੀਨ ਜਬਿ ਸਚਖੰਡ ਮਾਂਹੂ॥ ੨੪॥ ਪੰਥ ਖਾਲਸਾ ਉਤਪਤਿ ਕਰਿਕੈ। ਰਾਜ ਤੇਜ ਕੋ ਛੱਤ੍ਰ ਸੁ ਧਰਿਕੈ। ਤੁਰਕ ਤੇਜ ਦ੍ਰਿਢ ਤਰੁ[1] ਉਖਾਰਾ* । ਹਿੰਦੁ ਧਰਮ ਰਾਖਨੋ ਪ੍ਰਤਿਪਾਰਾ ॥ ੨੫ ॥ ਭਾਈ ਰਾਮਕੁਇਰ ਤਬ ਰਹੇ। ਰਾਮਦਾਸ† ਕੇ ਗ੍ਰਾਮ ਜੁ ਲਹੇ। ਤਹਾਂ ਬਿਰਾਜਤਿ ਦਿਵਸ ਬਿਤਾਏ। ਕੋਤਿਕ ਸਿੰਘ ਤਿਨਹੁੰ ਢਿਗ ਆਏ॥ ੨੬॥ ਸਾਹਿਬ ਸਿੰਘ ਆਦਿਕ ਬੁਧਿਵਾਨ। ਜਿਨਕੇ ਸਤਿਗੁਰ ਪਦ ਕੋ ਧਯਾਨ। ਕਥਾ ਗੁਰੁਨ ਕੀ ਸੁਨਿਬੇ ਚਾਹਤਿ। ਸੁਨਿ ਸੁਨਿ ਗੁਨ ਕੋ ਰਿਦਾ ਉਮਾਹਤਿ ॥੨੭॥ ਸ਼੍ਰੀ ਗੁਰਬਖਸ਼-ਸਿੰਘ‡ ਕੇ ਪਾਸ।ਸਭਿ ਸਿੰਘਨ ਕੀਨਸਿ ਅਰਦਾਸ।'ਮਹਿਦ[2]ਪ੍ਰਸੰਗ ਗੁਰਨ ਕੇ ਜੋਤੇ। ਕਰੁਨਾ ਕਰਹੁ ਉਚਾਰਹੁ ਤੋਤੇ॥ ੨੮ ॥ ਸਭਿ ਸਿਖ ਸੰਗਤਿ ਸੁਨਿਬੇ ਚਾਹਤਿ। ਸਤਿਗੁਰ ਗੁਨ ਕੋ ਮਹਾਂ ਉਮਾਹਤਿ। ਚੰਦ੍ਰ ਬਦਨ ਤੇ ਸੁਧਾ ਸਮਾਨਾ। ਪ੍ਰਗਟ ਕਰਹੁ ਪੀਵਹਿੰ ਪੁਟ ਕਾਨਾ[3] ॥ ੨੯॥ ਕਮਲ ਬਦਨ ਮਕਰੰਦ ਬਚਨ ਹੈਂ। ਮਧੁਪ[4] ਸਿੰਘ ਅਭਿਲਾਖਤਿ ਮਨ ਹੈਂ'। ਭਾਈ ਰਾਮ-ਕੁਇਰ ਸੁਨਿ ਸ਼ੁੰਨਿ। ਕਹਨੋ ਚਹਤਿ ਗੁਰ ਗੁਨ ਸੁਖ ਭੁੰਨ ॥ ੩੦ ॥ ਇਹ ਪ੍ਰਸੰਗ ਸੁਨਿ ਸ਼ੋਭਾ ਸਾਰੇ। ਮਿਲਿ ਸੰਤੋਖ ਸਿੰਘ ਨਿਕਟਿ ਉਚਾਰੇ। 'ਰਾਮ ਕੁਇਰ ਕੀ ਪੂਰਬ ਕਥਾ ਹਮਹਿੰ ਸੁਨਾਵਹੁ ਹੋਈ ਜਥਾ ॥੩੧॥ ਕਿਮ ਗੁਰ ਨਿਕਟਿ ਰਹੇ ਸੁਖ ਪਾਇਭੇ ਗੁਰਬਖਸ਼ਸਿੰਘ‡ ਕਿਸ ਭਾਇ।ਕਹਹੁ ਚਰਿੱਤ੍ਰ ਪ੍ਰਿਥਮ ਇਨ ਕੇਰਾ। ਪੁਨ ਉਚਰਹੁ ਇਤਿਹਾਸ ਬਡੇਰਾ[5] ॥ ੩੨ ॥ ਕਵਿ ਇਮ ਸੁਨਿ ਸ਼ੋਤਨਿ ਤੇ ਬਾਨੀ। ਰਾਮਕੁਇਰ ਕੀ ਕਥਾ ਬਖਾਨੀ। ਕੁਛਕ ਚਰਿੱਤ੍ਰ ਕਹੌਂ ਤਿਨ ਕੇਰਾ। ਪਠਤਿ ਸੁਨਤਿ ਸੁਖ ਦੇਤਿ ਘਨੇਰਾ ॥ ੩੩ ॥ ਮਨ ਵਾਂਛਤਿ ਫਲ ਪ੍ਰਾਪਤਿ ਹੋਵੈ। ਸੰਚਤਿ ਪਾਪ[6] ਸਭਿਨਿ ਕੋ ਖੋਵੈ। ਬਿਮਲ[7] ਮਤੀ ਹੁਇ ਲਹਿ ਸੁਖਧਾਮ। ਲਿਵ ਲਾਗੋ ਸਿਮਰਨ ਸਤਿਨਾਮ ॥ ੩੪ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਇਤਿਹਾਸ ਕਥਨ' ਪ੍ਰਸੰਗ ਬਰਨਨੰ ਨਾਮ ਦੁਤਿਯੋ ਅੰਸੂ ॥ ੨ ॥

---

[1]ਪੱਕਾ ਬ੍ਰਿੱਛ। [2]ਬੜੇ। [3]ਕੰਨਾਂ ਰੂਪੀ ਡੋਨਿਆਂ ਨਾਲ ਪੀਵੀਏ। [4]ਭੌਰੇ। [5]ਇਕੱਠੇ ਹੋਏ ਹੋਏ ਪਾਪ। [6]ਉੱਜਲ।

*ਪਾਃ—ਤਰੁ ਮੂਲ ਉਖਾਰਾ।

†ਇਹ ਪਿੰਡ ਰਾਵੀ ਦੇ ਨੇੜੇ ਅੰਮ੍ਰਿਤਸਰ ਦੇ ਜ਼ਿਲੇ ਵਿਚ ਉਤਰ ਰੁਖ ਨੂੰ ਹੈ।

‡ਸਾਹਿਬ ਰਾਮਕੋਰ ਜੀ ਦਾ ਨਾਮ ਜੋ ਅੰਮ੍ਰਿਤ ਛਕ ਕੇ ਰਖਿਆ ਗਿਆ ਸੀ।

੩. [ਭਾਈ ਰਾਮਕੁਇਰ ਪ੍ਰਸੰਗ]

ਦੋਹਰਾ ॥ ਹਸਤਾਮਲਕ[1] ਸਮਾਨ ਉਰ ਜਿਨ ਕੇ ਦਿਢਿ ਬ੍ਰਹਮਗਯਾਨ। ਸ਼੍ਰੀ ਬੁੱਢਾ ਸਾਹਿਬ ਭਏ ਨਮੋ ਬੰਦਿ ਕਰਿ ਪਾਨ ॥ ੧ ॥ ਚੌਪਈ ॥ ਗੁਰ ਸਿੱਖੀ ਕੀ ਅਵਧਿ ਅਧਾਰਾ[2]। ਜਿਮ ਸਭਿ ਜਲ ਕੀ ਸਿੰਧੁ ਅਪਾਰਾ। ਮਾਰਤੰਡ[3] ਜਿਮ ਤੇਜ ਪ੍ਰਚੰਡਹਿ[4]। ਜਥਾ ਅਖੰਡਲ[5] ਭੂਤਲ ਖੰਡਹਿ[6]*॥੨॥ ਜਥਾ ਛਿਮਾ ਕੀ ਛੌਲੀ[7] ਅਹੈ। ਬਾਯੁ ਮਹਿਦ ਬੇਗ ਕੀਲਹੈ[8]। ਸਹਨ ਸ਼ੀਲ ਸੌਂਦਰਜ ਸੂਰਤਾ। ਪ੍ਰਭੁ ਬਿਸ਼ਨ ਹੈ ਸਭੈ ਪੂਰਤਾ[9] ॥੩॥ ਸੁ ਪ੍ਰਕਾਸ਼[10] ਕੀ ਅਵਧਿ ਮਯੰਕਾ[11]। ਜਥਾ ਦੁਰਗ[12] ਕੀ ਦੀਰਘ ਲੰਕਾ। ਨਾਗਨਿ ਸ਼ੇਸ਼, ਬਾਸ਼ਕੀ ਸਰਪਨਿ[13]। ਤਨ ਹੰ ਤਜਿਨਿ ਹੋਤਿ ਸਭਿ ਅਰਪਨਿ[14] ॥੪॥ ਲਿਖਨਿ ਬਿਖੈ ਜਿਮਿ ਅਵਧਿ ਗਜਾਨਨ[15]। ਜੋਗੀ ਸਭਿਹਿਨਿ ਕੀ ਪੰਚਾਨਨ[16]। ਸੈਨਾਪਤਿ ਕੀ ਅਵਧਿ ਖੜਾਨਨ[17]। ਰਚਨਾ[18] ਰਚਨਨ ਮਹਿੰ ਚਤੁਰਾਨਨ[19] ॥੫॥ ਤਿਮਿ ਬੁੱਢਾ ਸਾਹਿਬ ਬ੍ਰਹਮ ਗਜਾਨੀ। ਸਿੱਖੀ ਕੇ ਅਧਾਰ ਗੁਨ ਖਾਨੀ। ਤਿਨ ਕੋ ਸੁਜਸੁ ਕਹਾਂ ਲੌ ਕਹੀਐ। ਜੀਵਨ ਮੁਕਤਿ ਅਵਸਥਾ ਲਹੀਐ ॥੬॥ ਤਿਨ ਕੋ ਪੁੱਤ੍ਰ ਨਾਮ ਕਹਿੰ–ਭਾਣਾ–। ਜਿਨ ਜਾਨਜੋ ਮੀਠੋ ਗੁਰ ਭਾਣਾ। ਪਿਤਾ ਸਮਾਨ ਗਜਾਨ ਮਹਿੰ ਪੂਰਾ। ਕਾਮਾਦਿਕ ਰਿਪੁ ਹਤੇ ਬਿਸੂਰਾ[20] ॥ ੭ ॥ ਤਿਸ ਕੋ ਪੁੱਤ੍ਰ ਨਾਮ ਕਹਿੰ–ਸ੍ਰਵਣ[21]–। ਸ਼੍ਰਵਨ ਸੁਨਜੋ ਜਸੁ ਜਿਹ[22] ਸਮ ਸ਼੍ਰਵਣ[23]। ਸਤਿਗੁਰ

---

[1]ਹੱਥ ਤੇ ਧਰੇ ਆਂਵਲੇ ਵਾਂਙੂ। [2]ਅਵਧੀ=ਉੱਚੀ ਤੋਂ ਉੱਚੀ (ਸਿੱਖੀ ਦਾ) ਆਧਾਰ=ਆਸਰਾ। (ਅ) ਭਾਵ ਗੁਰਸਿਖੀ ਦਾ ਆਧਾਰ ਸਿੱਖ ਹੈ, ਪਰ ਸਿਖਾਂ ਦੀ ਅਵਧੀ ਭਾਈ ਬੁੱਢਾ ਜੀ ਹਨ। [3]ਸੂਰਜ। [4]ਤ੍ਰੁੱਖੇ ਤੇਜ (ਦੀ ਅਵਧੀ ਹੈ)। [5]ਇੰਦ੍ਰ। [6]ਪ੍ਰਿਥਵੀ ਨੂੰ ਖੰਡਹਿ(ਛਤੇ ਕਰਨ ਵਾਲਿਆਂ ਭਾਵ ਰਾਜਿਆਂ ਦੀ ਅਵਧੀ) ਹੈ। [7]ਧਰਤੀ। [8](ਜਿਵੇਂ) ਮਹਿਦ ਵਾਯੂ (ਤ੍ਰੁੱਖੀ ਅਨ੍ਹੇਰੀ) ਵੇਗ ਦੀ (ਅਵਧੀ) ਹੈ। [9]ਪ੍ਰਭੂ ਬਿਸ਼ਨ ਵਿਚ ਸਹਨ ਸ਼ੀਲ ਸੁੰਦਰਤਾ, ਸੂਰਮਤਾ ਦੀ ਪੂਰਤੀ (ਅਵਧੀ) ਹੈ। [10]ਠੰਢੇ ਪ੍ਰਕਾਸ਼ (ਜਮਾਲ) ਦੀ। [11]ਚੰਦ੍ਰਮਾ। [12]ਕਿਲ੍ਹਿਆਂ। [13]ਸੱਪਾਂ (ਦੀ ਅਵਧੀ) ਸ਼ੇਸ਼ਨਾਗ ਤੇ ਬਾਸ਼ਕ ਨਾਗ। (ਅ) ਨਾਗਾਂ ਦੀ ਅਵਧੀ ਵਾਸ਼ਕ ਨਾਗ ਤੇ ਸੱਪਾਂ (ਦੀ ਅਵਧੀ) ਸ਼ੇਸ਼ਨਾਗ। [14]ਤਨ ਦਾ ਹੰਕਾਰ ਛੱਡਣ ਵਿਚ ਸਭਿ ਕੁਛ ਅਰਪਨ ਹੋ ਜਾਵੇ, ਭਾਵ ਅਰਪਨ ਦੀ ਅਵਧੀ ਹੰਤਾ ਦਾ ਤਜਾਗ ਹੈ। [15]ਗਣੇਸ਼। [16]ਜੋਗੀਆਂ ਸਾਰਿਆਂ ਦੀ (ਅਵਧੀ) ਸ਼ਿਵਜੀ। [17]ਸ਼ਾਮਕਾਰਤਕ (ਸ਼ਿਵ ਜੀ ਦਾ ਪੁੱਤ੍ਰ)। [18]ਸ੍ਰਿਸ਼ਟੀ। [19]ਬ੍ਰਹਮਾ। [20]ਦੁਖੀ ਕਰਕੇ। [21]'ਸਰਵਣ' ਨਾਮ ਸੀ। [22]ਜਿਸ ਦਾ ਜਸ ਕੰਨੀਂ ਸੁਣਿਆਂ ਹੈ। [23]ਸਰਵਣ (ਭਗਤ ਦੇ) ਵਰਗਾ।

*ਪਾਃ–ਭੂਤਿ ਅਖੰਡਹਿ।

ਸਿੱਖੀ ਕਹੁ ਬਡ ਭਾਰਾ। ਸਰਬ ਸਹਾਰਨੋ ਭਾ ਜਗ ਭਾਰਾ ॥ ੮ ॥ ਤਿਨ ਕੇ ਉਪਜਨੋ ਪੁੱਤ੍ਰ–ਜਲਾਲ–।ਗੁਰ ਪਗ ਪ੍ਰੇਮ ਰੰਗ ਚਢਿ ਲਾਲ[1]।ਬਹੁ ਸਿੱਖਨ ਕਹੁ ਗੁਰਮਤਿ ਦੀਨਸਿ। ਮਿਲੈ ਪਹੁੰਚ ਨਰ ਮੁਕਤੀ ਕੀਨਸ* ॥ ੯ ॥ ਤਿਸਕੋ ਪੁੱਤ੍ਰ ਨਾਮ ਕਹਿੰ–ਝੰਡਾ–। ਜਿਸ ਕੋ ਜਸ ਜਾਹਰ ਜਿਮਿ ਝੰਡਾ[2]। ਬ੍ਰਹਮਾਂਕਾਰ ਬ੍ਰਿੱਤਿ ਇਕ ਰਸ ਮੈਂ। ਜਿਸ ਕੇ ਨਹੀਂ ਅਨਿਕਤਾ ਦ੍ਰਿਸ਼ ਮੈਂ[3] ॥੧੦॥ ਇਨ ਤੇ ਸੁਤ–ਗੁਰਦਿੱਤਾ–ਹੋਵਾ।ਗੁਰ ਸਿੱਖੀ ਜਿਨਿ ਮਾਰਗ ਜੋਵਾ। ਅੰਤ ਸਮੈ ਪਦ ਪਰਮ ਪਹੁੰਚਾ।ਬ੍ਰਹਮਗਯਾਨ ਮਹਿੰ ਜਿਸ ਮਨ ਰੁਚਾ[4] ॥੧੧॥ –ਰਾਮਕੁਇਰ–ਉਪਜਨੋ ਤਿਹ ਨੰਦ[5]।ਜੀਵਨ ਮੁਕਤਿ ਸੁ ਜੁਗਤਿ ਅਨੰਦ। ਨੇਤਿ ਨੇਤਿ ਜਿਸ ਬੇਦ ਬਤਾਵੈ। ਨਿਤਿ ਅਖੰਡ ਤਿਸ ਪਦ ਲਿਵ ਲਾਵੈ ॥ ੧੨॥ ਤੁਰੀ ਅਵਸਥਾ[6] ਚਿੱਤ ਅਰੂੜ੍ਹਾ[7]।ਬਿਨ ਸਤਿਗੁਰ ਜੋ ਸਭਿਕਹੁ ਗੂੜ੍ਹਾ[8]। ਬਾਲਕ ਸਮਤਾ ਬੇਦ ਜੁ ਕਹੈ[9]। ਤਿਸ ਮਹਿੰ ਸਦਾ ਬਰਤਤੋ ਰਹੈ ॥ ੧੩ ॥ ਕੁਛਕ ਚਰਿੱਤ੍ਰ ਕਹੌਂ ਤਿਸ† ਕੇਰਾ। ਜਥਾ ਸਰੂਪ ਸੁਭਾਉ ਭਲੇਰਾ। ਹੁਤੋ ਥੂਲਤਾ[10] ਤਨ ਸਭਿ ਥਾਨਨ[11]। ਲੰਬੋਦਰ[12] ਲਿਹੁ ਪਰਖ ਗਜਾਨਨ[13] ॥੧੪॥ ਸਹਿਜ ਸੁਭਾਇਕ ਬੋਲਨ ਬਨੈ।ਬੁਰਾ ਕਿ ਭਲਾ ਫੁਰੈ[14] ਤਤਛਿਨੈ। ਇਕਦਿਨ ਇਕ ਰਾਹਕ[15] ਘਰ ਮਾਂਹੀ।ਬਹੁਨਰਕੋ ਭੋਜਨ ਕਿਯ ਖਾਹੀ[16] ॥ ੧੫ ॥ ਰਾਮਕੁਇਰ ਕੇ ਢਿਗ ਲੈ ਗਏ। ਪਾਇਸ[17] ਸਿਤਾ[18] ਘ੍ਰਿੱਤ ਇਕ ਮਏ। ਜਾਇ ਅਗਾਰੀ ਥਾਲ ਟਿਕਾਯਵ। ਰੁਚਿ ਸੋਂ ਸ੍ਵਾਦਲ ਕਰਿ ਕਰਿ ਖਾਯਵ ॥੧੬॥ ਪੁਨਹਿ ਪਾਨ ਕਰਿ ਸੀਤਲ ਪਾਨੀ। ਰਾਹਕ ਸੋਂ ਤਬਿ ਬੋਲਨੋ ਬਾਨੀ। 'ਨੀਕੋ ਭੋਜਨ ਕਰਿਕੈ ਲਯਾਇਵ। ਕਾਰਨ ਕਵਨ ? ਸੁ ਦੇਹੁ ਸੁਨਾਇਵ' ॥੧੭॥ ਹਾਥ ਜੋਰਿ ਤਿਨ ਕਹਨੋ ਬੁਝਾਈ। 'ਹੁਤੋ ਖਯਾਹ ਭੋਜਨ ਸਮੁਦਾਈ। ਅੱਗੂ ਆਪ ਕੇ ਪੂਰਬ ਲਯਾਯੋ।ਪਾਇਸ ਸਿਤਾ ਘ੍ਰਿੱਤ ਜੋ

---

[1]ਗੂੜ੍ਹਾ। [2]ਨਿਸ਼ਾਨ ਵਾਂਙੂ (ਉਜਾਗਰ)। [3]ਦ੍ਰਿਸ਼=ਜਗਤ ਵਿਚ ਨਾਨਾਪਨ ਨਹੀਂ ਭਾਸਦਾ, ਇਕੋ ਬ੍ਰਹਮ ਹੀ ਭਾਸਦਾ ਹੈ। (ਅ) ਨਿਗਾਹ ਵਿਚ। [4]ਲੱਗਿਆ। [5]ਸਪੁੱਤ੍ਰ। [6]ਚੌਥੀ ਭੂਮਕਾ। [7]ਇਸਥਿਤ ਹੋਇਆ। [8]ਗੁੱਝਾ। [9]ਭਾਵ—ਵੇਦ ਤੁਰੀਆ ਨੂੰ ਬਾਲਕ ਅਵਸਥਾ ਦੀ ਤੁੱਲਤਾ ਦੇਂਦਾ ਹੈ। [10]ਮੋਟਾਈ। [11]ਸਭ ਥਾਵਾਂ ਵਿਚ। [12]ਲੰਮਾ ਸੀ ਪੇਟ। [13]ਗਨੇਸ਼ (ਵਤ)। [14]ਫੁਰਦਾ ਸੀ, ਭਾਵ ਸੱਚ ਹੋ ਜਾਂਦਾ ਸੀ। [15]ਜ਼ਿਮੀਂਦਾਰ। [16]ਬਰਸੀ ਮੋਏ ਦੀ। [17]ਖੀਰ। [18]ਖੰਡ।

*ਪਾਃ—ਲੀਨਸ। †ਪਾਃ—ਤਿਨਿ।

ਖਾਯੋ'॥੧੮॥ਅਧਿਕ ਪ੍ਰਸੰਨ ਹੋਇ ਬਚ ਕਹਜੋ। 'ਤਿਸ ਮਹਿੰ ਸ੍ਵਾਦ ਹਮਹਿ ਬਹੁ ਲਹਜੋ। ਯਾਂਤੇ ਖਜਾਹ ਗ੍ਰਾਮ ਮੈਂ ਨੀਤ। ਹੋਵਹਿ,ਦੇ ਅਹਾਰ ਸ਼ੁਭ ਹੀਤ' ॥੧੯॥ ਬਾਕ ਬਦਨ ਤੇ ਏਵ ਬਖਾਨਾ।ਸਹਿਜ ਸੁਭਾਇਕ ਬ੍ਰਿਤੀ ਸਮਾਨਾ। ਤਿਸ ਦਿਨ ਤੇ ਮ੍ਰਿਤੁ ਨਰ ਹੁਇ ਏਕ। ਗਮਨੈ ਜਮ ਪੁਰਿ ਜਬਹਿ ਅਨੇਕ ।੨੦। ਪਰਜੋ ਗ੍ਰਾਮ ਮਹਿੰ ਰੌਰਾ ਤਬਿਹੂੰ'ਕਹਾਂ ਭਯੋ ?' ਮਿਲਿ ਭਾਖੈਂ ਸਭਿ ਹੂੰ। 'ਕੌਨ ਗ੍ਰਾਮ ਨੈ ਦੋਸ਼ ਕਮਾਯੋ। ਜਿਸਤੇ ਦੁਖਦ ਸਮਾਂ ਅਸ ਆਯੋ' ॥ ੨੧ ॥ ਸਭਿ ਮਹਿੰ ਤਿਸ ਰਾਹਕ ਨੈ ਕਹਜੋ। 'ਸੁਨਹੁ ਹੇਤੁ ਮੈਂ ਇਕ ਅਸ ਲਹਜੋ। ਖਜਾਹ ਭਯੋ ਜਿਸ ਦਜੋਸ ਹਮਾਰੇ। ਕਰਿਕੈ ਪਾਇਸ ਸਿਤਾ ਅਹਾਰੇ ॥੨੨॥ ਨੀਕੇ ਥਾਲ ਬਿਸਾਲ ਪੁਰਾਯੋ[1]। ਰਾਮਕੁਇਰ ਭਾਈ ਕਹੁ ਖ੍ਵਾਯੋ। ਸਹਿਜ ਸੁਭਾਇਕ ਮੁਖ ਤੇ ਪ੍ਰਾਹੀ[2]।–ਹੋਵਹੁ ਗ੍ਰਾਮ ਬਿਖੈ ਨਿਤ ਖਜਾਹੀ–॥ ੨੩ ॥ ਤਿਨ ਕੋ ਬਾਕ ਹੇਤੁ ਮ੍ਰਿਤੁ ਕੇਰਿ[3]। ਕਰਿ ਉਪਚਾਰ ਲੇਹੁ ਬਰ[4] ਫੇਰ'। ਸੁਨਿ ਸਭਿ ਲੋਕਨ ਜਾਨੀ ਜਬਿਹੂੰ। ਭੋਜਨ ਭਲੋ ਬਨਾਯਹੁ ਤਬਿਹੂੰ ॥੨੪॥ ਭਾਖੁ ਅਧਿਕ ਤੇ ਲੈ ਕਰਿ ਗਏ। ਜਿਸ ਅਸਥਾਨ ਬਿਰਾਜਤਿ ਭਏ। ਬਿਨੈ ਠਾਨਿ ਅਚਵਾਇ ਅਹਾਰਾ। ਨਾਨਾ ਰਸ ਮੈਂ ਸ੍ਵਾਦ ਉਦਾਰਾ ॥ ੨੫ ॥ ਹਾਥ ਜੋਰਿ ਠਾਂਢੇ ਢਿਗ ਰਹੋ।ਅਚਿ[5] ਭੋਜਨ ਭਾਈ ਬਚ ਕਹੋ।'ਕਿਸ ਕਾਰਨ ਤੇ ਰੁਚਿਰ ਅਹਾਰਾ। ਕਰਿ ਅਚਵਾਇਵ[6] ? ਸ੍ਵਾਦ ਉਦਾਰਾ' ॥੨੬॥ ਰਾਹਕ ਸੁਨਤਿ ਗਿਰਾ ਮੁਖ ਪ੍ਰਾਹੀ। 'ਸ਼ਾਦੀ ਹੁਤੀ ਗ੍ਰਾਮ ਕੇ ਮਾਂਹੀ। ਯਾਂਤੇ ਰੁਚਿਰ ਅਹਾਰ ਅਚਾਵਾ। ਤੁਮਤੇ ਚਾਹਤਿ ਸੁਖ ਉਪਜਾਵਾ' ॥ ੨੭ ॥ ਬਿਹਸ[7] ਕਹਜੋ ਉੱਤਮ ਬਰ ਤਿਨੈ। 'ਭੋਜਨ ਅਚਜੋ ਸ੍ਵਾਦ ਕੇ ਸਨੈ। ਯਾਂਤੇ ਗ੍ਰਾਮ ਬਿਖੈ ਨਿਤ ਸ਼ਾਦੀ।ਹੁਇ ਆਗੈ ਨਿਤ* ਕਰਹੁ ਅਬਾਦੀ' ॥੨੮॥ ਸੁਨਿ ਕੈ ਸਭਿਨਿ ਨਮੋ ਕਿਯ ਔਨ[8]। ਮ੍ਰਿਤਕਨਿ ਮਨਹੁ ਅਮੀ ਪਿਯ ਸ਼ੌਨ[9]। ਹਰਖਤਿ ਭਏ ਮ੍ਰਿਤੂ ਡਰੁ ਬੀਤਾ। ਹੋਨਿ ਲਗੀ ਸ਼ਾਦੀ ਮੁਦ ਚੀਤਾ ॥ ੨੯ ॥ ਇਸ ਪ੍ਰਕਾਰ ਸ਼੍ਰੀ ਮੁਖ ਤੇ ਜੈਸੇ। ਨਿਕਸਹਿ ਫੁਰਹਿ ਸੁ ਤਤਛਿਨ ਤੈਸੇ। ਟਹਿਲ ਕਰਨ ਮਹਿੰ ਰਾਮਾ ਦਾਸੁ। ਨਿਤਿਪ੍ਰਤਿ ਸੇਵਤਿ ਰਹੈ ਸੁ ਪਾਸ ॥੩੦॥ ਸੰਗਤਿ ਬਡੀ ਭੇਟ ਕਹੁ ਲਜਾਵੈ। ਦਰਸ਼ਨ ਪਰਸਹਿ ਚਰਨ ਮਨਾਵੈ। ਬਾਂਛਤ ਪਾਇ ਕਰਹਿੰ

[1]ਭਰਿਆ। [2]ਕਹਿਆ ਸੀ। [3]ਉਨ੍ਹਾਂ ਦਾ ਵਾਕ ਕਾਰਨ ਹੈ (ਇਨ੍ਹਾਂ) ਮੋਤਾਂ ਦਾ। [4]ਵਰ। [5]ਛਕਕੇ। [6]ਖੁਲਾਇਆ। [7]ਹੱਸ ਕਰਿਕੈ। [8]ਨਮਸਕਾਰ ਕੀਤੀ ਪ੍ਰਿਥਵੀ ਤੇ। [9]ਮਾਨੋਂ ਮੁਰਦਿਆਂ ਨੇ ਅੰਮ੍ਰਿਤ ਕੰਨਾਂ (ਨਾਲ) ਪੀਤਾ। *ਪਾ:–ਅਰੁ।

ਅਰਦਾਸ। ਦਸੋਸ ਪਰਬ[1] ਕੇ ਪਹੁੰਚਹਿ ਪਾਸ ॥ ੩੧ ॥ ਦੋਹਰਾ ॥ ਜੋ ਬੁੱਢੇ ਰਮਦਾਸੀਕੇ[2] ਗ੍ਰਾਮ ਬਿਦਤਿ[3] ਬਹੁ ਦੇਸ਼।ਤਹਾਂ ਕਰਤਿ ਬਿਸਰਾਮ[4] ਕਹੁ ਤਿਨ ਕਹੁ ਬੰਸ ਅਸ਼ੇਸ਼[5]॥੩੨॥ ਚੌਪਈ॥ ਸੰਗਤਿ ਬ੍ਰਿੰਦ ਜਪਤਿ ਗੁਰ ਨਾਮ। ਪੂਜਤਿ ਪਾਵਨ ਪੂਜਤਿ ਕਾਮ[6]। ਦਰਬ ਹਜ਼ਾਰਨ ਹੀ ਅਰਪਾਵੈਂ। ਲੇਹਿੰ ਦਾਸ ਸਭਿ ਕਾਰ ਚਲਾਵੈਂ॥੩੩॥ ਕਾਜ ਕਦਾਚਿਤ ਕੋ ਇਕ ਪੂਛੇ। ਸਹਿਜ ਸੁਭਾਇ ਕਹੈਂ ਉਰ ਸੂਛੇ[7]।ਬ੍ਰਿਤੀ ਜਗਤ ਦਿਸ਼ ਕਬਹੁੰ ਕਿ ਆਵੈ। ਨਤੁ[8] ਅੱਦ੍ਵੈਤ[9] ਬਿਖੈ ਲਿਵ ਲਾਵੈਂ॥੩੪॥ਬ੍ਰਿਤੀ ਅਖੰਡ ਰਾਤਿ ਦਿਨ ਏਕ। ਅਚਲ ਗਯਾਨ ਮਹਿੰ ਜਲਧਿ ਬਿਬੇਕ[10]। ਜਬਿ ਭੋਜਨ ਕਰਿਬੇ ਕਹੁ ਲਾਗੈਂ। ਜਾਵਦ ਥਾਲ ਧਰਨੋ ਰਹਿ ਆਗੈ॥੩੫॥ ਤਾਵਦ ਅਚਨੋ ਜਾਹਿੰ ਪੁਨਿ ਕਹੈਂ। 'ਭੋ ਰਾਮਾ! ਤੂੰ ਕਿਸ ਥਲ ਅਹੈਂ।ਆਵਹੁ ਪਾਸ ਪਰਖ ਕਰਿ ਕਹੋ। ਅਚਹਿੰ ਅਹਾਰ ਜੁ ਨਿਤ ਤੂੰ ਲਹੋ[11] ॥ ੩੬ ॥ ਦੋਹਰਾ ॥ ਤ੍ਰਿਪਤਿ ਭਏ ਰਮਦਾਸ ਕੇ ਪਿਖਹੁ ਕਿ ਤ੍ਰਿਪਤੇ ਨਾਂਹਿ ?। ਸੁਨਿ ਰਾਮਾ ਸੇਵਕ ਤਬੈ ਹੇਰਹਿ ਹੁਇ ਕਰਿ ਪਾਹਿ ॥ ੩੭ ॥ ਚੌਪਈ ॥ ਊਪਰ ਉਦਰ ਹਾਥ ਕਹੁ ਫੇਰਹਿ।ਨਿਤ ਸਮ ਊਚੋ ਹੋਵਤਿ ਹੇਰਹਿ।ਕਹੈ ਬੰਦਿ ਕਰ:- 'ਤ੍ਰਿਪਤੇ[12] ਅਬੈ। ਨਿਤਿ ਸਮ ਭੋਜਨ ਕੀਨਸਿ ਸਬੈ' ॥੩੮॥ ਪੁਨ ਜਲ ਪਾਨ ਕਰਹਿੰ ਕਰ ਧੋਇ। ਪਰਮਹੰਸ ਇਸ ਬਿਧਿ ਰਹਿੰ ਸੋਇ। ਕਬਿ ਤਨ ਸੁਧਿ[13], ਕਬਹੁ ਨਹਿੰ ਹੋਇ। ਬੋਲਹਿੰ ਕਬਹਿ ਬੁਲਾਏ ਕੋਇ ॥ ੩੯ ॥ ਕਬਹੂੰ ਬਸਤ੍ਰ ਸੰਭਾਰਤਿ ਦਾਸ। ਊਪਰ ਕੋ ਪਹਿਰਾਇ ਸੁ ਪਾਸ। ਅੰਤਰ ਮੁਖੀ ਬ੍ਰਿੱਤਿ ਨਿਤ ਰਾਖੈਂ। ਬੋਲਤਿ ਜਬਿ ਬਿਨਤੀ ਬਹੁ ਭਾਖੈਂ ॥੪੦॥ ਦੀਰਘ ਕੇਸ ਭੌਂਹ[14] ਦ੍ਰਹ ਕੇਰੇ। ਦੀਰਘ ਪਲਕਹਿੰ ਕਬਹਿ ਉਘੇਰੇਂ[15]। ਨਾਂਹਿ ਤ ਮੁੰਦ੍ਰਿਤ[16] ਰਹਤਿ ਬਿਲੋਚਨ। ਕਰਹਿੰ ਦਾਸ ਕੀ ਸੋਚ ਬਿਮੋਚਨ[17] ॥੪੧॥ ਦਾਸ ਲਖਹਿੰ ਨਿਤਿ ਕੋ ਬਿਵਹਾਰਾ। ਸਦਾ ਕਰਾਵਹਿੰ ਤਿਸੀ ਪ੍ਰਕਾਰਾ। ਆਮਦ ਖਰਚ ਸੰਭਾਰਨਿ ਕਰੈਂ। ਦੇਨਿ ਲੇਨਿ ਨਿਜ ਇੱਛ ਬਿਚਰੈਂ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਭਾਈ ਰਾਮਕੁਇਰ' ਪ੍ਰਸੰਗ ਬਰਨਨੰ ਨਾਮ ਤ੍ਰਿਤਿਯੋ ਅੰਸੂ ॥ ੩ ॥

---

[1]ਤਿਉਹਾਰ। [2]ਬਾਬੇ ਬੁੱਢੇ ਜੀ ਦਾ ਰਮਦਾਸ ਕੇ ਪਿੰਡ ਹੈ। [3]ਪ੍ਰਗਟ ਹੈ। [4]ਡਾਵ ਵਸਦੇ ਹਨ। [5]ਸਾਰੀ ਉਲਾਦ। [6]ਕਾਮਨਾਂ ਪੂਰਨ ਹੁੰਦੀਆਂ ਹਨ। [7]ਪਵਿੱਤ੍ਰ ਚਿਤ। [8]ਨਹੀਂ ਤਾਂ। [9]ਪਰਮਾਤਮਾ ਵਿਚ ਆਤਮਾ ਦੇ ਲੀਨ ਹੋਏ ਰਹਿਰ ਦੀ ਦਸ਼ਾ। [10]ਗਿਆਨ ਸਮੁੰਦ੍ਰ (ਵਾਹਿਗੁਰੂ) ਦੇ ਗਿਆਨ ਵਿਚ ਅਚੱਲ। [11]ਤੂੰ ਦੇਖਦਾ ਹੈਂ। [12]ਰੱਜ ਗਏ ਹੋ। [13]ਤਨ ਦੀ ਸੋਝੀ ਹੋਵੇ। [14]ਲੰਬੇ ਵਾਲ ਭਰਵੱਟਿਆਂ ਦੇ। [15]ਕਦੇ ਕਦੇ ਖੋਲਣ। [16]ਬੰਦ। [17]ਨਾਸ਼।

੪. [ਭਾਈ ਰਾਮਕੁਇਰ ਜੀ ਪ੍ਰਸੰਗ]

ਦੋਹਰਾ ॥ ਇਕ ਰਸ ਬ੍ਰਿਤੀ ਅਖੰਡ ਰਹਿ ਬ੍ਰਹਮ ਗਯਾਨ ਕੇ ਮਾਂਹਿ । ਆਇ ਕਦਾਚਿਤ ਜਗਤ ਦਿਸ਼ ਰਹਤਿ ਦਾਸ ਬਹੁ ਪਾਹਿ॥੧॥ ਚੌਪਈ॥ ਏਕ ਸਮੈ ਤੁਰਕਨ ਕੀ ਸੈਨਾ । ਆਇ ਪਰੀ ਲੂਟਨ ਕਹੁ ਐਨਾ[1] । ਬਸਤ੍ਰ ਬਿਭੂਖਨ ਬਾਸਨ[2]ਭਾਰੇ। ਤੁਰੰਗ,ਧੇਨੁ[3],ਮਹਿਖੀ[4] ਗਨਸਾਰੇ ॥੨॥ ਦੇਗ,ਕਰਾਹੇ*,ਬਡ ਬਰਟੋਹੇ[5]। ਅੰਨ[6] ਬਹੁਤ ਸਭਿ ਲੀਨਸਿ ਖੋਹੇ। ਦਾਸ ਉਪਾਇ ਕਰਤਿ ਬਹੁ ਰਹੈ।[ਕਹੋਂ]ਜਬਰੀ ਤੁਮ ਠਾਨਤਿ ਅਹੈ[7]॥੩॥ਕਹਿ ਬਹੁ ਰਹੇ ਨ ਮਾਨੀ ਕਾਹੂ। ਛੀਨ ਲੀਨਿ ਸਭਿ ਵਥੁ†ਘਰ ਮਾਂਹੂ।ਬੈਠੇ ਰਾਮਕੁਇਰ ਜਹਿੰ ਭਾਈ।ਜਾਇ ਨਿਕਟਿ ਸੁਧਿ ਦੇਤਿ ਸੁਨਾਈ ॥੪॥ ਸੁਨਿ ਕਰਿ ਮਨ ਮਹਿੰ ਕਛੂ ਨ ਆਨੈ। ਨਹਿੰ ਦਾਸਨ ਸੋਂ ਬਾਕ ਬਖਾਨੈ। ਕਈ ਹਜ਼ਾਰਨ ਕੋ ਧਨ ਗਯੋ।ਘਰ ਮਹਿੰ ਨਹੀਂ ਪਦਾਰਥ ਰਹਯੋ॥੫॥ਲੇਕਰਿ ਸਕਲ ਤੁਰਕ ਕੀ ਸੈਨਾ।ਜਾਇ ਪਹੁੰਚੀ ਅਪਨੇ ਐਨਾ[1] । ਲਵਪੁਰਿ ਕੋ ਸੂਬਾ ਇਕ ਹੁਤੋ । ਸੋ ਜਾਨਤਿ ਸਭਿ ਬਿਧਿ ਇਨ ਮਤੋ[2] ॥ ੬ ॥ ਮਹਿਮਾ ਮਹਾਂ ਪਛਾਨਹਿ ਸੋਇ। ਸੁਖ ਦੁਖ ਮੈਂ ਇਕ ਰਸ ਨਿਤਿ ਹੋਇ। ਹਰਖ ਸ਼ੋਕ ਨਹਿੰ ਜਿਨਕੇ ਲੇਸ਼। ਇਨ ਕਉ ਲਖਹਿ ਮਹਾਂ ਦਰਵੇਸ਼ ॥ ੭ ॥ ਇਹ ਸੁਧਿ ਪਹੁੰਚੀ ਤਿਸਕੇ ਪਾਸਿ ।–ਲਿਯੇ ਲੂਟਿ ਰਮਦਾਸ ਅਵਾਸ[ਨ]–। ਤਤਛਿਨ ਅਸੁ ਅਰੂੜ੍ਹ ਕਰਿ ਆਵਾਂ[ਏ] । ਲਵਪੁਰਿ ਤੇ ਤੁਰਨ ਹੀ ਧਾਵਾ ॥੮॥ ਕੁਛਕ ਸੈਨ ਆਈ ਜਿਹ ਸਾਥ । ਬਹੁਤ ਬਿਸੂਰਤਿ ਸੁਨਿ ਕਰਿ ਗਾਥ[10]। ਰਾਮਦਾਸ ਕੇ ਪਹੁੰਚਨੋ ਗ੍ਰਾਮ। ਨਗਨ ਪੈਰ ਹੁਇ ਪ੍ਰਵਿਸ਼ਨੋ ਧਾਮ ॥ ੯ ॥ ਬੈਠੇ ਰਾਮਕੁਇਰ ਢਿਗ ਗਯੋ । ਹਾਥ ਜੋੜਿ ਨੰਮ੍ਰੀ ਬਹੁ ਭਯੋ । ਚਰਨ ਸਪਰਸ਼ਨ ਕਰਿ ਕਰ ਸੰਗ[11]। ਬੰਦਨ ਕੀਨਿ ਤ੍ਰਸਤਿ[12] ਮਨ ਭੰਗ[13] ॥ ੧੦ ॥–ਮੁਖ ਤੇ ਸ੍ਰਾਪ ਦੇਹਿੰ ਕਛੁ ਨਾਂਹੀ–। ਖਰਨੋ ਰਹਨੋ ਛਰ ਧਰਿ ਉਰ ਮਾਂਹੀ । ਸਹਜਿ ਸੁਭਾਇ ਰਹੇ ਸੋ ਬੈਸੇ । ਤਿਸਕੋ ਬਾਕ ਨ ਭਾਖਨੋ ਕੈਸੇ ॥ ੧੧ ॥ ਜਬਹਿ ਖਾਨ ਜਾਨੀ ਮਨ ਮਾਂਹਿ ।–ਬਿਨਾਂ ਬੁਲਾਏ ਬੋਲਹਿੰ ਨਾਂਹਿ–। ਬਹੁਤ ਦੀਨਤਾ ਸਾਥ ਬਖਾਨੀ । [ਮੋਹਿ] ਬਿਖਬਰੀ ਤੇ

---

[1]ਘਰ । [2]ਬਰਤਨ । [3]ਘੋੜੇ, ਗਊਆਂ । [4]ਮੱਝੀਆਂ । [5]ਵਲਟੋਹੇ । [6]ਅਨਾਜ । [7]ਇਨ੍ਹਾਂ ਦੇ ਸੁਭਾਉ ਨੂੰ । [8]ਰਮਦਾਸ ਕਿਆਂ ਦੇ ਘਰ । (ਅ) ਰਮਦਾਸ ਗ੍ਰਾਮ ਦੇ ਘਰ । [9]ਘੋੜੇ ਤੇ ਸਵਾਰ ਹੋਕੇ ਆਇਆ । [10]ਵਾਰਤਾ । [11]ਕਰਕੇ ਹੱਥਾਂ ਨਾਲ । [12]ਡਰਦਿਆਂ । [13]ਢੱਠੇ ਮਨ ।

*ਪਾ:—ਕਰਨ ਕੇ । †ਪਾ:—ਵਸਤੁ ।

ਕ੍ਰਿਤ ਠਾਨੀ[1] ॥ ੧੨॥ ਭਈ ਅਵੱਗਯਾ ਅਧਿਕ ਤੁਮਾਰੀ। ਤੁਰਕ ਅਜਾਨ ਨ ਕੀਨਿ ਚਿਨਾਰੀ[2]। ਮਿਲਿ ਮੂਰਖ ਇਕਠੇ ਹੁਇ ਆਏ। ਜਿਨਹੁੰ ਅਖਾਜ ਖਾਜ ਲਖਿ ਪਾਏ ॥੧੩॥ ਲੂਟੇ ਗ੍ਰਾਮ ਰੁ ਧਾਮ[3] ਤੁਮਾਰੇ। ਸਭਿ ਸਜਾਇ ਕੇ ਉਚਿਤ ਬਿਚਾਰੇ। ਆਪ ਕ੍ਰਿਪਾ ਕਰਿਕੈ ਫੁਰਮਾਵਹੁ। ਗਈ ਵਸਤੁ ਜੋ ਸਗਲ ਬਤਾਵਹੁ ॥ ੧੪ ॥ ਕਰਿ ਕਰਿ ਕੈਦ ਸਭਿਨਿ ਕੋ ਲੇਵੈਂ। ਜੋ ਕੁਛ ਗਈ ਕਹਹੁ ਸੋ ਦੇਵੈਂ। ਅਪਨੀ ਸ਼ਰਨਿ ਪਰਜੋ ਮੁਝ ਜਾਨਿ। ਛਿਮਾ ਕਰਹੁ ਅਪਰਾਧ ਮਹਾਨ[4] ॥ ੧੫॥ ਸੁਨੇ ਖਾਨ ਕੇ ਬਾਕ ਸੁ ਕਾਨਿ। ਦੀਨ ਮਨਾ[5] ਜਨੋਂ ਕਰਤਿ ਬਖਾਨ। ਉਚੋ ਮੁਖ ਕਰਿ ਨੈਨ ਉਘਾਰੇ। ਪਿਖੇ ਤੁਰਕ ਗਨ ਖਰੇ ਅਗਾਰੇ ॥ ੧੬ ॥ ਬ੍ਰਿੰਦ ਤੁਰੰਗ ਮਤੰਗਨਿ ਬਾਹਰ। ਉਠਤਿ ਸ਼ਬਦ ਸੁਨਿਯਤਿ ਗਨ ਜ਼ਾਹਰ। ਖਾਨ ਦਿਸ਼ਾ ਅਵਲੋਕਨ ਕੀਨ। ਬੋਲਜੋ ਰਾਮ-ਕੁਇਰ ਪਰਬੀਨ ॥ ੧੭ ॥ 'ਹਮਰੋ ਕਛੂ ਨ ਕਿਤ ਤੇ ਗਯੋ। ਤੁਮ ਕੈਸੇ ਬੂਝਤਿ ਕਜਾ ਥਯੋ'। ਗਯਾਨ ਅਰੂਢ ਬ੍ਰਿੱਤਿ ਕੋ ਜਾਨਿ। ਪੁਨਿ ਬੋਲਜੋ ਲਵ-ਪੁਰਿ ਪਤਿ ਖਾਨ[6] ॥੧੮॥ 'ਤੁਰਕ ਸੈਨ ਜਬਿ ਚਢਿ ਕਰਿ ਆਈ। ਵਸਤੁ ਤੁਮਾਰ ਲੂਟੀ ਸਮੁਦਾਈ। ਸੋ ਸਗਰੀ ਮੁਝ ਦੇਹੁ ਬਤਾਇ। ਤਿਨ ਤੇ ਲੈ ਦੇਵੈਂ ਪਹੁੰਚਾਇ ॥੧੯॥ ਰਾਵਰਿ ਮਹਿਮਾ ਤੇ ਅਨਜਾਨਿ। ਕਰੀ ਅਵੱਗਯਾ ਮੂਢ ਮਹਾਨ'। ਭਨਤਿ ਖਾਨ ਕੋ ਇਸ ਬਿਧਿ ਬੈਨ। ਬਾਜਨ[7] ਕੀ ਦਿਸ ਥੋ ਤਬ ਨੈਨ ॥ ੨੦ ॥ ਤਿਨ ਕਹੁ ਦੇਖਤਿ ਬਾਕ ਬਖਾਨਾ। 'ਹਮਰੇ ਬਾਜ਼ ਹੁਤੇ ਇਸ ਥਾਨਾ। ਲੈ ਗਮਨਤਿ[8] ਨਿਤਿ ਬ੍ਰਿੱਤ ਅਖੇਰੀ[9]। ਇਨਕੀ ਰੇਸ਼ਮ ਡੋਰ ਲਮੇਰੀ ॥ ੨੧ ॥ ਆਡੇ[10] ਇਨ ਬੈਠਨਿ ਕੇ ਜੋਇ। ਸੋ ਲੂਟਿ ਗਏ ਨ ਦਿਖਿਯਤਿ ਕੋਇ। ਆਡੇ ਡੋਰਾਂ ਦੇਹੁ ਮੰਗਾਇ। ਜੇ ਤੁਮਰੇ ਕਹਿਬੇ ਮਹਿੰ ਆਇ' ॥ ੨੨ ॥ ਸੁਨਤਿ ਖਾਨ ਬਿਗਸਜੋ ਬਿਸਮਾਯੋ ।–ਦੇਖਹੁ ਕਸ[11] ਮਨ ਕੁਛ ਨਹਿੰ ਲਜਾਯੋ। ਲਾਖਹੁੰ ਕਾ ਧਨ ਘਰ ਤੇ ਗਯੋ। ਰਿਦੈ ਬਿਕਾਰ ਨ ਤਿਸ ਤੇ ਭਯੋ ॥ ੨੩ ॥ ਦ੍ਰਿਸ਼ਟਿ ਅਗਾਰੀ ਜੋ ਨਹਿੰ ਪਾਈ। ਸੋ ਲੂਟਿ ਗਈ ਰਿਦੈ ਇਮਿ ਆਈ। ਅਪਰ ਵਸਤੁ ਕੀ ਸੁਧਿ ਨਹਿੰ ਜਾਨੀ। ਬ੍ਰਿੱਤਿ ਸਮਾਨਿ[11] ਮਹਿਦ ਬ੍ਰਹਮਗਯਾਨੀ–॥ ੨੪ ॥ ਮਹਿਮਾ ਮਹਾਂ ਜਾਨਿ

[1]ਕੰਮ ਕੀਤਾ ਹੈ (ਤੁਰਕਾਂ ਨੇ)। [2]ਪਛਾਣ। [3]ਪਿੰਡ ਤੇ ਘਰ (ਗ੍ਰਾਮ–ਅਰੁ–ਧਾਮ)। [4]ਨਿੰਮ੍ਰਤਾ ਵਾਲੇ ਮਨ ਨਾਲ। [5]ਸੂਬਾ। [6]ਬਾਜ਼ ਨਾਮੇ ਪੰਛੀ। [7]ਲੈ ਜਾਂਦੇ ਸੀ। [8]ਸ਼ਿਕਾਰ ਨੂੰ। [9](ਬਾਜ਼ਾਂ ਦੇ ਬੈਠਣ ਦੇ) ਅੱਡੇ। [10]ਕਿਸੇ ਤਰ੍ਹਾਂ ਬੀ। [11]ਇਕ ਤੁੱਲ ਬ੍ਰਿਤੀ ਹੈ।

ਕਰਿ ਖਾਨ। ਬੈਦਿ ਪਾਨ ਜੁਗ[1]*ਕਰਤਿ ਬਖਾਨਾ[2]ਕ੍ਰਿਪਾ ਠਾਨਿ ਮੁਝ ਸਾਥ ਚਲੀਜੈ। ਲਵਪੁਰਿ[3] ਕੋਤਿਕ ਦਿਵਸ ਬਸੀਜੈ ॥ ੨੫ ॥ ਜਬਿ ਇੱਛਾ ਪੁਨਿ ਹੁਇ ਹਟਿ ਆਵਹੁ। ਕਦਮ ਆਪਨੇ ਮੁਝ ਘਰ ਪਾਵਹੁ[4]। ਇੱਤਜਾਦਿਕ ਬਹੁ ਬਿਨੈ ਉਚਾਰਿ । ਲੇ ਸੰਗ ਚਲਨੋ ਹੋਇ ਅਸਵਾਰ ॥ ੨੬ ॥ ਦੋਹਰਾ ॥ ਬਿਨ ਲਗਾਮ ਅਸੁ ਬਲੀ ਪਰ ਰਾਮਕੁਇਰ ਆਰੂੜ੍ਹ। ਇਕ ਦਿਸ਼ ਕਰਿ ਦੋਨਹੁ ਚਰਨ ਬੈਠਨੋ ਜਿਸ ਮਤਿ ਗੂੜ੍ਹ ॥ ੨੭ ॥ ਚੌਪਈ ॥ ਦੇਖਿ ਤੁਰਕ ਗਨ ਬਿਸਮੈ ਭਏ। ਇਕ ਦਿਸ਼ ਚਰਨ ਅਡੁਲ[5]ਗਤਿ[6]ਲਏ। ਰਾਮਾਦਾਸ ਸਾਥ ਤਬਿ ਖਾਨ । ਬੂਝਨ ਲਾਗਨੋ ਮਨ ਹੈਰਾਨ ॥ ੨੮ ॥ 'ਕਿਮ ਅਰੂਢ[7] ਇਹ ਭਏ ਤੁਰੰਗ[8]। ਗਿਰ ਨ ਪਰਹਿੰ ਹੁਇ ਭੰਗ ਨ ਅੰਗ[9]। ਨਹਿੰ ਲਗਾਮ ਮੁਖ ਦੀਨਸਿ ਯਾਹੂ[10]। ਦਿਖਿਯਤਿ ਬਲੀ ਮਹਾਂ ਇਹ ਬਾਹੂ[11] ॥ ੨੯ ॥ ਤਬਿ ਰਾਮੇ ਨੇ ਸਕਲ ਬਤਾਈ । 'ਇਹ ਨਿਤਿ ਐਸੇ ਕਰਤਿ ਚਢਾਈ। ਬਿਨਾ ਲਗਾਮ ਭਜਾਵਹਿੰ ਘੋਰਾ[12]। ਕਰਹਿੰ ਅਖੇਰ ਬ੍ਰਿੱਤਿ ਚਹੁੰ ਓਰਾ ॥ ੩੦ ॥ ਦੁਇ ਦਿਸ਼ ਜਾਂਘ ਕਬਹਿੰ ਲਟਕੰਤੇ । ਨਾਂਹਿ ਤ ਇਕ ਦਿਸ਼ ਚਰਨ ਕਰੰਤੇ[13]। ਬਿਸਮਹਿ ਖਾਨ ਬਾਤ ਸੁਨਿ ਕਰਿਕੇ। ਉਰ ਮਹਿੰ ਸੰਸੈ ਰਹਯੋ ਬਿਚਰਿ ਕੇ ॥ ੩੧ ॥ ਤਿਮਹੀ ਚਢੇ ਆਇ ਲਵਪੁਰਿ ਮੋਂਡੇਰਾ ਦੀਨਸਿ ਸੁੰਦਰ ਘਰ ਮੈਂ । ਸਰਵ ਭਾਂਤਿ ਕੀ ਸੇਵ ਕਰਾਈ । ਲੁਟੀ ਵਸਤੁ ਜੋ ਸਭਿ ਫਿਰਵਾਈ ॥ ੩੨ ॥ ਜਹਿੰ ਜਹਿੰ ਗਈ ਸਹੀ ਕਰਿ[14] ਸਾਰੀ । ਲਈ ਮੰਗਾਇ ਖਾਨ ਬਲਿ ਭਾਰੀ । ਗ੍ਰਾਮ ਬਿਖੇ ਸੋ ਦਈ ਪੁਚਾਇ। ਅਪਰਾਧਨਿ ਕੋ[15] ਦਈ ਸਜਾਇ ॥੩੩॥ ਹਿਤ ਪਰਖਨ[16] ਕੇ ਪੁਨਿ ਬਿਧਿ ਠਾਨੀ। ਖਾਨ ਮਹਾਂ ਮਤਿ ਮਾਨ ਬਿਨਾਨੀ[17]। ਇਕ ਬੜਵਾ[18] ਤਿਹ ਖਰੀ ਤਬੇਲੇ। ਜਿਸ ਪਰ ਚੜ੍ਹਨੋ ਅਧਿਕ ਦੁਹੇਲੇ ॥ ੩੪ ॥ ਅਤਿ ਅਰੀਅਲ[19] ਨਹਿੰ ਚਲਹਿ ਅਗਾਰੇ। ਹਤੇ ਕਸਾ ਬਹੁ ਪ੍ਰਸ਼ਤ ਨਿਕਾਰੇ[20]। ਚਰਖੀ ਫਿਰਿ

---

[1]ਦੋਵੇਂ ਹਥ ਜੋੜਕੇ। [2]ਲਾਹੌਰ। [3]ਅਡੋਲ। [4]ਚਾਲ। [5]ਅਸਵਾਰ। [6]ਘੋੜੇ ਤੇ। [7]ਟੁੱਟੇ ਨਾ ਕੋਈ ਅੰਗ। [8]ਜਿਸ ਦੇ। [9]ਘੋੜਾ। [ਭਿੰਨ ਭਾਸ਼ਾ—ਬਾਹ=ਘੋੜਾ]। [10]ਪਛਾਣਕੇ। [11]ਪਾਪੀਆਂ ਨੂੰ। [12]ਪਰੀਖਨਾ ਕਰਨ ਲਈ। [13]ਮਾਨ ਤੋਂ ਬਿਨਾਂ। [14]ਘੋੜੀ। [15]ਅੜੀਅਲ=ਉਹ ਘੋੜਾ ਜੋ ਇਕ ਥਾਂ ਅੜ ਖੜੋਵੇ ਤੇ ਅੱਗੇ ਨਾ ਟੁਰੇ।

੧੬ ਹਤੇ ਕਸਾ= ਘੋੜੇ ਨੂੰ ਰਾਨ ਨਾਲ ਦਬਾ ਕੇ ਡਾਢ ਛੱਸ ਕੇ ਅੱਗੇ ਭਜਾਇਆ, (ਹਤੇ=) ਘਬਰਾਹਟ ਜਾਂ ਦੇ ਪਸ਼ਤ ਨਿਕਾਲਨਾ= ਚਕਾਚੌਂਧ ਦਾ ਸਬਬ ਕੀਤਾ ਜਾਵੇ ਤਾਂ ਉਹ ਪੁਸ਼ਤ ਨਿਕਾਲਦੇ ਹਨ, ਅਰਥਾਤ ਪਿਛਲੀਆਂ ਡੋਹਾ ਛੱਤਾਂ ਨਾਲ ਹਰਾ ਵਿਚ ਦੁਲੱਤੇ ਮਾਰਦੇ ਹਨ।

*ਪਾ:—ਕਰ ।

ਗੋਰਹਿ[1] ਅਸਵਾਰ। ਫਾਂਧਤਿ ਬੱਕ੍ਰੈਨ ਦੇਹਿ ਸੰਭਾਰ ॥੩੫॥ ਭਾਜ ਚਲਹਿ ਤਬ ਅਟਕਹਿ ਨਾਂਹੀ। ਮੁਹਿਤਾਲੀ[2] ਬਹੁ ਐਬਨ ਮਾਂਹੀ। ਖਾਨ ਤੁਰੰਗਨਿ ਸੋ ਮੰਗਵਾਈ। ਅਰਪੀ ਰਾਮਕੁਇਰ ਕੈ ਤਾਈਂ ॥ ੩੬ ॥ ਹਾਥ ਜੋਰਿ ਕਰਿ ਬਿਨਤੀ ਠਾਨੀ। 'ਲੇਹੁ ਉਪਾਇਨ ਬੜਵਾ ਆਨੀ। ਇਸ ਪਰ ਆਪ ਅਰੂਢਨ ਹੋਵਹੁ। ਫਿਰਹੁ, ਅਖੇਰ ਚਲਹੁ ਮਗ, ਜੋਵਹੁ[3] ॥ ੩੭ ॥ ਐਸੀ ਰੀਤਿ ਭਾਵਨਾ ਮੇਰੀ। ਇਸ ਥਲ ਤੇ ਚੜਿ ਕਰਿ ਇਕ ਬੇਰੀ। ਪ੍ਰਥਮ ਕਰਹੁ ਲਵਪੁਰਿ ਕੀ ਸੈਲ। ਪੁਨ ਨਿਜ ਗ੍ਰਾਮ ਗਮਹੁ ਸਭਿ ਗੈਲ[4] ॥ ੩੮ ॥ ਮਾਰਗ ਚਲੋ ਜਾਹੁ ਦਿਨ ਸਾਰੇ। ਉਤਰੋ ਸੈਧਨਾ ਸਦਨ ਮਝਾਰੇ[5]। ਇਮ ਕਹਿ ਅਰਪ ਉਪਾਇਨ ਦੀਨਿ। ਕਿੜਿਕ ਦਰਬ ਅਰੁ ਬਸਤ੍ਰ ਨਵੀਨ ॥ ੩੯ ॥ ਅਧਿਕ ਭਾਉ ਤੇ ਰੁਖਸਦ ਕਰੇ[6]। ਹੇਰਿ ਹੇਰਿ ਅਚਰਜ ਉਰ ਧਰੇ। ਤਿਸ ਬੜਵਾ ਕਉ ਤਬਿਹੀ ਲਯੋ। ਸੁੰਦਰ ਜ਼ੀਨ ਜਿਸੀ ਪਰ ਪਯੋ ॥ ੪੦ ॥ ਗਹਿ ਲਗਾਮ ਤਤਕਾਲ ਉਤਾਰਾ[7]। ਭੇ ਸ਼੍ਰੀ ਰਾਮਕੁਇਰ ਅਸਵਾਰਾ। ਸਹਿਜ ਸੁਭਾਇਕ ਸੋ ਗਮਨਾਈ[8]। ਚਲੀ ਬੀਥਕਾ[9] ਮਨਹੁ ਪਢਾਈ[10] ॥ ੪੧ ॥ ਅਨਿਕ ਜਤਨ ਤੇ ਜੋ ਨਹਿੰ ਚਾਲਤਿ। ਮਨ ਅਨੁਸਾਰ ਪਾਇ ਸੋ ਡਾਲਤਿ[11]। ਇਕ ਦਿਸ਼ ਦੋਨਹੁ ਚਰਨ ਕਰੈ ਹੈਂ। ਹੇਰਤਿ ਪੁਰਿ ਨਰ* ਹਰਖ ਭਰੈ ਹੈਂ ॥ ੪੨ ॥ ਗਰੀ ਬਜ਼ਾਰ ਬਿਲੋਕਤਿ ਆਏ। ਜਹਾਂ ਖਾਨ ਕੇ ਸਦਨ ਸੁਹਾਏ। ਮਹਾਂ ਸਮ੍ਰਿੱਧ[12] ਨਗਰ ਮਹਿ ਪੁਰੀ। ਅਨਿਕ ਪ੍ਰਕਾਰਨਿ ਰਚਨਾ ਰੁਰੀ ॥੪੩॥ ਜਹਿੰ ਕਹਿੰ ਨਰਨਿ ਭੀਰ ਸਮੁਦਾਏ। ਕੂਖਨ ਬਸਤ੍ਰ ਪਹਿਰ ਹਰਿਖਾਏ। ਪੁਨਹਿ ਖਾਨ ਨਿਜ ਬੈਠਕ ਮਾਂਹਿ। ਲੈ ਪ੍ਰਵਿਸ਼ਨੋ ਉਤੰਗ ਬਡ ਜਾਂਹਿ[13] ॥ ੪੪॥ ਊਚਹਿ ਖਰੇ ਹੋਇ ਦਿਖਰਾਯੋ। ਨਿਜ ਘਰੁ ਅਰੁ ਸਭਿ ਨਗਰ ਸੁਹਾਯੋ। ਸਭਿਨਿ

[1]ਚਰਖੀ ਫਿਰ=ਵਾਗ ਤੇ ਚੜ੍ਹ ਇਕੋ ਥਾਂ ਚਕਰ ਲਾਉਂਦੇ ਰਹਿਣਾ ਤੇ ਸਵਾਰ ਨੂੰ ਡੇਗਣ ਦੀ ਕੋਸ਼ਸ਼ ਕਰਨੀ। [2]ਫਾਂਧਤਿ ਬੱਕ੍ਰ=ਚਲਦਿਆਂ ਹੋਇਆਂ ਅਚਾਨਕ ਸੱਜੇ ਯਾ ਖੱਬੇ ਨੂੰ ਟੇਢ ਦੇਕੇ ਕੁੱਦ ਜਾਣਾ ਜਿਸ ਨਾਲ ਸਵਾਰ ਆਸਨ ਉਖੜਕੇ ਡਿੱਗ ਪੈਂਦਾ ਹੈ। [3]ਆਪ ਮੁਹਾਰੀ, ਮੂੰਹ ਜ਼ੋਰ। [4]ਭਾਵ (ਇਸਤੇ ਚੜ੍ਹਕੇ) ਫਿਰੋ=ਸੈਰ ਕਰੋ, (ਅਖੇਰ ਚਲਹੁ=)ਸ਼ਿਕਾਰ ਨੂੰ ਜਾਓ, (ਚਲਹੁ ਮਗ=) ਸਫਰ ਕਰੋ, (ਇਉਂ ਇਸ ਨੂੰ ਜੋਵੋ=) ਦੇਖੋ, ਪਰਖੋ। [5]ਸਾਰਾ ਰਸਤਾ। [6]ਵਿਦਾ ਕੀਤੇ। [7]ਲਗਾਮ ਉਤਾਰ ਦਿੱਤੀ। [8]ਚਲੀ। [9]ਗਾਲੀਆਂ ਵਿਚ। [10]ਮਾਨੋ ਸਿਖਾਈ ਹੋਈ ਸੀ। [11](ਭਾਈ ਜੀ ਦੀ) ਇੱਛਾ ਮੁਜਬ ਪੈਰ ਨੂੰ ਸੁੱਟਦੀ ਹੈ। [12]ਸਮੱਗ੍ਰੀ। [13]ਉੱਚੀ ਸੀ ਜੋ ਬੜੀ।

*ਪਾ:—ਪੁਰ ਕੇ।

ਬਿਲੋਕਤਿ ਬੋਲੇ ਬਾਨੀ। ਭਾਈ ਰਾਮਕੁਇਰ ਬ੍ਰਹਮ ਗਯਾਨੀ॥ ੪੫॥
ਦੋਹਰਾ॥'ਸੁਨਹੁ ਖਾਨ! ਰਾਮਦਾਸ ਕੇ ਗ੍ਰਾਮ ਉਜਾਰਨੋ ਲੂਟ। ਵਸਤੁ ਖਸੋਟੀ ਸਭਿਨਿ ਤੇ, ਗਨ ਮਨੁਜਨ[1] ਕਹੁ ਕੂਟ॥ ੪੬॥ ਚੌਪਈ॥ ਸੋ ਸਗਰੀ ਤੁਮ ਨੇ ਫਿਰਵਾਈ[2]। ਹਮਰੋ ਗ੍ਰਾਮ ਬਸਹਿ ਪੁਨਿ ਆਈ। ਤੁਮਰੋ ਨਗਰ ਜੁ ਬਸਹਿ ਬਿਲੰਦ। ਅਰ ਊਚੇ ਘਰ ਸੈਲ ਮਨਿੰਦ[3]॥੪੭॥ ਇਹ ਜਬਿ ਲੂਟੇ ਜਾਹਿੰ ਉਜਾਰੇ। ਕੌਨ ਫਿਰਾਵਹਿ ਵਸਤੁ ਸਾਰੇ?।ਕਰਹਿ ਕੌਨ ਇਨ ਕੀ ਰਖਵਾਰੀ?। ਕਹਾਂ ਬਸਹਿ ਇਹੁ ਨਗਰੀ ਸਾਰੀ?'॥੪੮॥ਸੁਨਤਿ ਖਾਨ ਕਹਿ'ਇਹ ਕਜਾ ਆਪ?। ਦੇਤਿ ਮੋਹਿ ਅਰ ਪੁਰਿ ਕੋ ਸ੍ਰਾਪ'[4]। [5]"ਹਮ ਤੋ ਸਹਿਜ ਸੁਭਾਇਕ ਬੂਝੇ"[6]?। ਤੁਮ ਕੋ ਸ੍ਰਾਪ ਕੁਤੋ ਇਹ ਸੂਝੇ॥੪੯॥–ਮਹਾਂ ਨਗਰ ਇਹ ਉਜਰੈ ਸਾਰਾ। ਕਹਾਂ ਬਸਹਿ–,ਹਮ ਏਵ ਉਚਾਰਾ। ਹਮਰੀ ਵਸਤੁ ਤੁਮਹਿੰ ਫਿਰਵਾਈ। ਤੁਮਰੀ ਲੂਟੇ ਕਹਾਂ ਕਰ ਆਈ[7]॥ ੫੦॥ ਸੁਨਤਿ ਖਾਨ ਪੁਨਿ ਭ੍ਰੁਸ਼ਨਿ ਰਹਿਓ*।ਤ੍ਰਾਸ ਧਰੇ ਉਰ ਕੁਛ ਨਹਿੰ ਕਹਿਓ। ਨਿਕਸੇ ਵਹਿਰ ਅਰੂਢਨ ਭਏ। ਪਹੁੰਚਨ ਹਿਤ ਨਿਜ ਗ੍ਰਾਮ ਸਿਧਏ॥੫੧॥ ਸਨੇ ਸਨੇ ਮਾਰਗ ਚਲਿ ਪਰੇ।ਸਕਲ ਵਸਤੁ ਲੈ ਸੇਵਕ ਤੁਰੇ। ਕਹਯੋ ਖਾਨ ਨੇ'ਰਹੀਅਹਿ ਸੰਗ। ਬੜਵਾ[8] ਤੇਜ ਕੁਚਲਨਿ[9] ਕੁਦੰਗ'॥ ੫੨॥ ਤਿਨ ਪੀਛੈ ਅਪਨੇ ਜਨੁ ਕੋਈ। ਪਠਿਬੋ ਕਰੈ[10] ਕਹਯੋ ਸੰਗ ਤੇਈ। 'ਦੂਰ ਦੂਰ ਤੁਮ ਦੇਖਤਿ ਜਾਓ। ਗਿਰਹਿੰ ਕਿ ਨਹੀਂ ਖ਼ਬਰ ਸਭਿ ਲਯਾਓ'॥ ੫੩॥ ਜਬ ਲਗਾਮ ਬਿਨ ਚਢਿ ਕਰ ਚਾਲੇ। ਅਚਰਜ ਮਾਨਯੋ ਖਾਨ ਬਿਸਾਲੇ। ਨਮਸਕਾਰ ਕਰਿ ਘਰ ਕੋ ਗਯੋ। ਸ਼ਰਧਾ ਦਿਢਿ ਠਾਨਤਿ ਸੁਖ ਲਯੋ॥੫੪॥ ਲਵਪੁਰਿ ਤੇ ਨਿਕਸੇ ਮਗ ਪਰੇ। ਚਲਹਿ ਤੁਰੰਗਨਿ[10] ਹੁਇ ਅਨੁਸਰੇ[11]। ਜਥਾ ਚਲਾਵਨਿ ਮਨਮਹਿੰ ਠਾਨੈ।ਸੁਖਦਾ ਗਮਨਹਿ[12] ਤਥਾ ਮਹਾਨੈ॥੫੫॥ ਪਠੇ ਖਾਨ ਜਨ ਦੇਖਨ ਜੇਈ। ਚਿਤ ਪਹਿਚਾਨਤਿ ਭੇ ਬਿਧਿ ਤੇਈ। ਸਭਿਨਿ ਦੇਖਿਤੇ ਤਥਹਿ ਭਜਾਈ।ਪੌਨ ਗੌਨ ਕੋ ਕਰਿ ਪਿਛਵਾਈ[13]॥੫੬॥ ਜਾਤਿ ਗਰਦ ਅਵਲੋਕਨ ਕਰਿਈ। ਨਹਿੰ ਬੜਵਾ ਕੋ ਅੰਗ ਨਿਹਰਿਈ। ਅਧਿਕ ਸ਼ੀਘ੍ਰਤਾ ਧਰਿ ਇਮ ਦੌਰੀ। ਹੇਰਿ ਹੇਰਿ ਨਰ ਮਤਿ ਭਈ ਬੌਰੀ॥

[1]ਸਾਰੇ ਮਨੁੱਖਾਂ ਨੂੰ। [2]ਮੋੜਕੇ ਲੈ ਦਿੱਤੀਆਂ ਹਨ। [3]ਪਰਬਤ ਵਰਗੇ। [4]ਭਾਈ ਰਾਮਕੁਇਰ ਜੀ ਬੋਲੇ। [5]ਪੁਛਿਆ। [6]ਕਿਵੇਂ (ਤੈਨੂੰ) ਪ੍ਰਾਪਤ ਹੋਵੇਗੀ। [7]ਘੋੜੀ। [8]ਘੋਟੀ ਚਾਲ ਵਾਲੀ। [9]ਭੁੰਜੇ। [10]ਘੋੜੀ। [11]ਅਨੁਸਾਰ ਹੋਕੇ। [12]ਸੁਖ ਨਾਲ ਟੁਰਦੀ ਹੈ। [13]ਵਾਯੂ ਦੇ ਵੇਗ ਨੂੰ ਪਿੱਛੇ ਛੱਡ ਗਈ। *ਪਾਃ—ਗਯੋ।

੫੭ ॥ ਪਹੁੰਚੇ ਕੇਤੀ ਦੂਰ, ਟਿਕਾਈ[1]। ਪੁਨ ਨਰ ਗਨ ਕਹੁ ਸੋ ਦ੍ਰਿਸ਼ਟਾਈ। ਇਕ ਦਿਸ਼ ਚਰਨ ਕਿਏ ਅਸਵਾਰੀ। ਹੇਰਿ ਹੇਰਿ ਸਭਿ ਬੰਦਨ ਧਾਰੀ ॥ ੫੮ ॥ ਸਹਿਜ ਸੁਭਾਇਕ ਮਾਰਗ ਸਾਰੇ। ਉਲੰਘਿ ਪਹੁੰਚਿ ਨਿਜ ਗ੍ਰਾਮ ਮਝਾਰੇ। ਉਤਰ ਪਰੇ ਅਪਨੇ ਘਰ ਰਹੇ। ਦੇਸ਼ ਅਨਿਕ ਮਾਨਤਿ ਜਿਸ ਅਹੇ ॥੫੯॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਰਾਮਕੁਇਰ' ਪ੍ਰਸੰਗ ਬਰਨਨੰ ਨਾਮ ਚਤੁਰਥੋ ਅੰਸੂ ॥ ੪ ॥ ੫. [ਗੁਰ ਪ੍ਰਤਾਪ ਸੂਰਜ ਦਾ ਮੁੱਢ ਕਿਵੇਂ ਬੱਝਾ]। ਦੋਹਰਾ॥ ਰਾਮਕੁਇਰ ਇਸ ਭਾਂਤਿ ਭਾ ਢਿਗ ਦਸਮੇ ਪਾਤਿਸ਼ਾਹ। ਬਹੁਤ ਬਾਰਤਾ ਤਬਿ ਕਰੀ ਆਗੈ ਸੁਨੀਐ ਤਾਂਹਿ ॥੧॥ਚੌਪਈ॥ ਇਸਕੀ ਕਹੀ ਕਿਤਿਕ ਗੁਰ ਕਥਾ। ਸਰਬ ਸੁਨਾਵੋਂ ਮਮ ਮਤਿ ਜਥਾ[2]। ਮੰਨੀ ਸਿੰਘ ਭਏ ਬੁਧਿਵਾਨ। ਤਿਨਹੁ ਬ੍ਰਿਤੰਤ ਜੁ ਕੀਨਿ ਬਖਾਨ॥੨॥ ਇਸ ਸ਼ੁਭ ਗ੍ਰੰਥ ਬਿਖੈ ਮੈ ਕਹੌਂ। ਸ਼੍ਰੀ ਗੁਰ ਸੁਜਸੁ ਜਹਾਂ ਤੇ ਲਹੌਂ। ਤਹਿੰ ਤੇ ਕਰੋਂ ਬਟੋਰਨ[3] ਸਾਰੇ। ਕਿਤਿਕ ਸੁਨੀ ਸਿੱਖਨ ਮੁਖ ਦ੍ਵਾਰੇ॥੩॥ ਸੋ ਸਭਿ ਇਸ ਮੈ ਲਿਖੌਂ ਬਨਾਈ। ਛੰਦ ਬੰਦ ਕਰਿ ਸੁੰਦਰਤਾਈ। ਕਿਤ ਕਿਤ ਅਪਰ[4] ਥਾਨ ਗੁਰ ਕਥਾ। ਸੋ ਮੈਂ ਰਚੋਂ ਦੇਖਿ ਹੌਂ ਜਥਾ॥੪॥ ਸ਼੍ਰੀ ਗੁਰ ਕੋ ਇਤਿਹਾਸ ਜਗਤ ਮਹਿੰ। ਰਲ ਮਿਲਿ ਰਹਨੋ ਏਕ ਥਲ[5] ਸਭਿ ਨਹਿੰ । ਜਿਮ ਸਿਕਤਾ[6] ਮਹਿੰ ਕੰਚਨ[7] ਮਿਲੈ। ਬੀਨ[8] ਡਾਂਵਲਾ[9] ਲੈ ਛਿਹ ਭਲੈ ॥੫॥ ਤਥਾ ਜਗਤ ਤੇ ਮੈਂ ਚੁਨਿ ਲੇਊਂ। ਕਥਾ ਸਮਸਤ[10] ਸੁ ਲਿਖ ਕਰਿ ਦੇਊਂ। ਥਾਨੀ ਸਫਲ ਕਰਨ ਕੇ ਕਾਰਨ। ਕਰਿ ਹੌਂ ਸਤਿਗੁਰ ਸੁਜਸ ਉਚਾਰਨਿ ॥੬॥ ਜਿਮ ਦਧਿ[11] ਬਿਖੈ ਘ੍ਰਿੱਤ ਮਿਲ ਰਹੈ। ਕਰਹਿ ਮਥਨ[12] ਨੀਕੇ ਸੁਭ ਲਹੈ। ਤਿਮ ਜਗ ਮਹਿੰ ਕਰ ਬਾਦ ਬਿਬਾਦੂ[13]। ਗੁਰ ਜਸੁ ਸੈਚੌਂ[14] ਦੇ ਅਹਿਲਾਦੂ[15] ॥ ੭ ॥ ਜਥਾ ਉਦਧਿ ਮਥਿ[16] ਰਤਨ ਨਿਕਾਸੇ। ਵਹਿਰ ਭਏ ਜਗ ਮਹਿਦ ਪ੍ਰਕਾਸ਼ੇ। ਤਿਮਿ ਸਤਿਗੁਰ ਕੋ ਸੁਜਸੁ ਨਿਕਾਸ਼ੌਂ।ਸਭਿ ਤੇ ਸੁਨਿ ਇਕ ਥਾਨ ਪ੍ਰਕਾਸ਼ੌਂ ॥ ੮ ॥ ਪੂਰਬ ਮੈਂ ਸ਼੍ਰੀ ਨਾਨਕ ਕਥਾ। ਛੰਦਨ ਬਿਖੈ ਰਚੀ ਮਤਿ ਜਥਾ*। ਰਹਨੋ ਚਾਹਿਤੋ†ਗੁਰਨਿ[17] ਬ੍ਰਿਤਾਂਤ। ਨਹਿੰ ਪਾਯੋ ਤਿਸਤੇ ਪਸ਼ਚਾਤ ॥੯॥

[1](ਘੋੜੀ) ਖੜੀ ਕੀਤੀ। [2]ਜੈਸੀ ਹੈ। [3]ਇਕੱਠੂ। [4]ਹੋਰ। [5]ਇਕ ਥਾਂ। [6]ਰੇਤਾ। [7]ਸੋਨਾ। [8]ਚੁਣ। [9]ਨਿਆਰੀਆ। [10]ਸਾਰੀ। [11]ਦਹੀਂ। [12]ਰਿੜਕਣ ਨਾਲ। [13]ਡਾਢ, ਵਾਦ=ਗੁਰਜਸ ਦਾ ਵਿਸਤਾਰ ਸਹਿਤ ਵਰਣਨ, ਤੇ ਵਿਵਾਦ=ਵਿਰੋਧੀ ਪੁਰਖਾਂ ਦੇ ਕਥਨ ਦਾ ਯੁਕਤੀ ਸਹਿਤ ਖੰਡਨ। [14]ਕੱਠਾ ਕਰਾਂਗਾ। [15]ਪ੍ਰਸੰਨਤਾ ਦੇ ਦੇਣ ਵਾਲਾ (ਗੁਰੂ ਜਸ)। [16]ਸਮੁੰਦਰ ਰਿੜਕ ਕੇ। [17]ਡਾਢ ਬਾਕੀ ਨਵਾਂ ਗੁਰਾਂ ਦਾ। *ਸ਼੍ਰੀ ਗੁਰ ਨਾਨਕ ਪ੍ਰਕਾਸ਼ ਤੋਂ ਮੁਰਾਦਹੈ

ਪਰਾਲਬਧ ਕਰਿ ਕਿਤਿ ਕਿਤਿ ਰਹੇ। ਚਿਤ ਮਹਿੰ ਗੁਰ ਜਸੁ ਰਚਿਬੋ ਚਹੇ। ਕਰਮ ਕਾਲ[੨] ਤੇ ਕੈਂਚਲ ਆਏ। ਥਿਤ ਹੁਇ ਜਪੁਜੀ ਅਰਥ ਬਨਾਏ ॥ ੧੦ ॥ ਪੁਨਿ ਸੰਜੋਗ ਹੋਇ ਅਸ ਗਯੋ। ਰਾਮ ਚਰਿਤ ਕੋ ਮਨ ਹੁਲਸਯੋ। ਬਾਲਮੀਕ ਕ੍ਰਿਤ ਕਥਾ ਸੁਨੀ ਜਬਿ। ਛੰਦਨਿ ਬਿਖੈ ਰਚੀ ਤਬ ਹਮ ਸਬਿ ॥ ੧੧ ॥ ਰਾਮ ਕਥਾ ਪਾਵਨ ਬਿਸਤਾਰੀ[੩]। ਸੁਨਿ ਸਭਿ ਨੀਕੀ ਰੀਤਿ ਉਤਾਰੀ‡। ਸੁੰਦਰ ਬਨਜੋ ਰਮਾਇਨ ਮਹਾਂ। ਤਤਛਿਨ ਲਿਖਿ ਲੀਨਸਿ ਜਹਿੰ ਕਹਾਂ§ ॥੧੨॥ ਪੁਨ ਬਿਦਾਂਤ ਕੋ ਗ੍ਰੰਥ ਮਹਾਨ। ਉਪਨਿਸ਼ਦ ਧਨਿ ਕੋ ਜਹਿੰ ਬੱਖਯਾਨ। ਆਤਮ ਕੋ ਪੁਰਾਨ ਜਿਸ ਨਾਮੁ[੪]। ਸਕਲ ਬਨਾਯੋ ਸੋ ਅਭਿਰਾਮ ॥ ੧੩ ॥ ਬਹੁਤ ਬਰਖ ਬੀਤੇ ਜਬ ਲਹੇ। ਗੁਰ ਜਸੁ ਰਚਨਿ ਚਾਹਤੇ ਰਹੇ। ਉਰ ਅਭਿਲਾਖਾ ਨਿਤਿ ਕੀ ਮੇਰੀ। ਸਤਿਗੁਰ ਕ੍ਰਿਪਾ ਦ੍ਰਿਸ਼ਟਿ ਕਰਿ ਹੇਰੀ ॥੧੪॥ ਭਯੋ ਅਚਾਨਕ ਸੰਚੈ ਆਈ। ਸਰਬ ਗੁਰਨਿ ਕੋ ਜਸੁ ਸਮੁਦਾਈ। ਚਾਹਤਿ ਭਏ ਆਪ ਗੁਰ ਜਬਹੂੰ। ਭਾ ਸੰਚੈ ਦਸ ਗੁਰ ਜਸੁ ਸਭਿਹੂੰ¶ ॥੧੫॥ ਹੇਰਿ ਉਮੰਗ ਮੋਹਿ ਮਨ ਆਈ। ਕਰਨ ਲਗਜੋ ਇਹ ਗ੍ਰੰਥ ਸੁਹਾਈ। ਰਾਮਕੁਇਰ ਕੇ ਮੁਖ ਤੇ ਕਥਾ। ਬਰਨੋਂ ਸਭਿ ਮੈਂ ਹੋਈ ਜਥਾ ॥ ੧੬ ॥ ਸ਼੍ਰੀ ਗੁਰੁ ਗੋਬਿੰਦ ਸਿੰਘ ਕ੍ਰਿਪਾਲਾ। ਗਏ ਦੇਸ਼ ਤ੍ਰਜਿ ਇਹ ਜਿਸ ਕਾਲਾ। ਮਿਲਜੋ ਤਬਹਿ ਬਿਛੁਰਨ ਨਹਿੰ ਚਹਜੋ। 'ਨਿਤਿ ਦਰਸ਼ਨ ਕਰਿਹੋਂ' ਬਚ ਕਹਜੋ ॥੧੭॥ ਇਸਕੇ ਮਨਕੀ ਸਤਿਗੁਰ ਜਾਨ। ਕ੍ਰਿਪਾ ਧਾਰਿ ਇਮ ਕੀਨਿ ਬਖਾਨ। 'ਚਢਹੁ ਅਖੇਰ[੫] ਦਰਸ ਤਹਿੰ ਪੈਹੋ। ਅਪਨੀ ਇੱਛਾ ਪੂਰ ਕਰੈਹੋ' ॥੧੮॥ ਸੁਨਿ ਘਰ ਗਯੋ ਅਨੰਦ ਮਹਿੰ ਮਗਨ। ਕਲਗ਼ੀਧਰ ਕੀ ਲਾਗੀ ਲਗਨ[੬]। ਸ਼੍ਰੀ ਸਤਿਗੁਰ ਪਹਿ ਬਿਛੁਰਜੋ ਜਬ ਤੇ। ਚਢਹਿ ਅਖੇਰ[੭] ਨੇਮ ਕਰਿ ਤਬਿ ਤੇ ॥ ੧੯ ॥ ਗਮਨਹਿ ਵਹਿਰ ਜਾਇ ਉਦਿਆਨ। ਦਰਸਹਿ ਸਤਿਗੁਰ ਕ੍ਰਿਪਾ ਨਿਧਾਨ। ਜਾਵਦ[੮] ਨਹਿੰ ਸਰੀਰ ਕਹੁ ਤ੍ਰਾਗਜੋ। ਤਾਵਦ ਇਸੀ ਨੇਮ ਮਹਿੰ ਲਾਗਜੋ ॥ ੨੦ ॥

---

[੨]ਭਾਵ ਕਰਮ ਤੇ ਸਮੇਂ ਦੀ ਗਤੀ ਨਾਲ। [੩]ਫੈਲਾਈ। [੪]ਜਿਸ ਵਿਚ ਉਪਨਿਖਦਾਂ ਦੀ ਵਯਾਖਯਾ ਹੈ ਤੇ 'ਆਤਮ ਪੁਰਾਨ' ਨਾਮ ਹੈ ਜਿਸ (ਗ੍ਰੰਥ) ਦਾ। [੫]ਸ਼ਿਕਾਰ ਚੜ੍ਹਿਆ ਕਰੋ। [੬]ਸਿੱਕ। [੭]ਸ਼ਿਕਾਰ ਨੂੰ। [੮]ਜਦ ਤਕ।

†ਪਾ:—ਰਚਜੋ ਚਾਹ ਨੋ। ‡ਪਾ:—ਉਚਾਰੀ। §ਇਸ ਗ੍ਰੰਥ ਦੇ ਉਤਾਰੇ ਬੜੀ ਛੇਤੀ ਹੋਏ, ਚੁਨਾਂਚਿ ੧੮੬੧ ਦੇ ਆਰੰਭ ਵਿਚ ਇਹ ਗ੍ਰੰਥ ਮੁੱਕਾ ਸੀ, ਤੇ ੧੦ ਵੈਸਾਖ ੧੮੬੨ ਨੂੰ ਮੁੱਕਾ ਇਕ ਉਤਾਰਾ ਸਾਡੇ ਦੇਖਣ ਵਿਚ ਆਇਆ ਹੈ। ¶ਵਿਸਥਾਰ ਪ੍ਰਸਤਾਵਨਾ ਵਿਚ ਹੈ।

ਵਹਿਰ ਅਖੇਰਬ੍ਰਿੱਤਿ ਕੋ ਜਾਵੈ[1]। ਕਲਗ਼ੀਧਰ ਕੋ ਦਰਸ਼ਨ ਪਾਵੈ। ਅਵ-
ਚਲ ਨਗਰ* ਗਏ ਗੁਰ ਜਬੈ । ਸੱਚਖੰਡ ਪ੍ਰਾਪਤਿ ਭੇ ਤਬੈ ॥ ੨੧ ॥
ਮੱਦ੍ ਦੇਸ਼[2] ਮਹਿੰ ਤਿਨ ਤੇ ਪਾਛੇ। ਰਹੇ ਜੁ ਸਿੰਘ ਰਹਿਤ ਮਹਿੰ ਆਛੇ[3]। ਸੋ
ਇਨ ਕੇ ਦਰਸ਼ਨ ਕਹੁ ਗਏ। ਹਾਥ ਜੋਰਿ ਕਰਿ ਬੰਦਤਿ ਭਏ॥ ੨੨ ॥
ਰਹੇ ਨਿਕਟਿ ਗੁਰ ਸੁਜਸੁ ਉਚਾਰਤਿ।ਉਰ ਮਹਿੰ ਪਰਮ ਪ੍ਰੇਮ ਕਹੁ ਧਾਰਤਿ।
[4]ਦੇਖਹੁ ਕਹਾਂ ਚਲਿਤ ਕਰਿ ਗਏ[5]। ਰਣ ਮਹਾਨ ਘਮਸਾਨਨ[6] ਕਏ
॥੨੩॥ਲਾਖਹੁ ਸ਼ੱਤ੍ਰੂਨ ਕਉ ਸੰਘਰਿਕੈ[7]। ਪੰਥ ਖਾਲਸਾ ਉਤਪਤਿ ਕਰਿ ਕੈ।
ਹਤਿ ਭੇ ਚਾਰਿਹੁੰ ਸਾਹਿਬਜ਼ਾਦੇ। ਤਊ ਜੁੱਧ ਮਹਿੰ ਬਹੁ ਅਹਿਲਾਦੇ[8] ॥
੨੪ ॥ ਲੇਸ਼ ਮਾਤ੍ ਜਿਨਿ ਮੋਹ ਨ ਹੋਯੋ। ਮਹਾਂ ਬੀਰ ਸ਼ੱਤ੍ਰੂਨ ਘਰ ਖੋਯੋ।
ਜਨੋਂ ਚਿਤ ਚਹਤਿ ਕਰਤਿ ਤਤਕਾਲਾ ।ਤਊ ਚਲੇ[9] ਜਿਮ ਨਰ ਗਨ ਚਾਲਾ ॥ ੨੫ ॥ ਜਿਨ† ਮਹਿੰ[10] ਅਤਿ ਉਤਸਾਹਿ ਚਿਰਨੋ ਹੈ। ਆਗੇ
ਅਸ ਕਿਨਹੂੰ ਨ ਕਰਨੋ ਹੈ। ਅਧਿਪਤਿ[11] ਅਧਿਕ[12] ਨੁਰੰਗਾ ਭਯੋ। ਸਭਿ
ਦੇਸ਼ਨਿ ਕਹੁ ਰਾਜਾ ਥਯੋ ॥ ੨੬ ॥ ਦ੍ਵੈ ਬਿੰਸਤ ਲਛ‡ ਸੈਨਾ[13] ਸੰਗ ।
ਦਸ ਹਜ਼ਾਰ ਤੋਪੈਂ ਗਢਭੰਗ[14]। ਅਰੁ ਪੰਚਾਸ ਹਜ਼ਾਰ ਜਮੂਰੇ[15]। ਅਰਨੋਨ
ਕੋ ਕੀਨਸਿ ਸਭਿ ਚੂਰੇ ॥ ੨੭ ॥ ਅਪਰ[16] ਸੈਨ ਜੋ ਰਾਜਨ ਕੇਰੀ। ਗਨੈ
ਕੌਨ ਸੰਗ ਚਲਹਿ ਘਨੇਰੀ। ਜਿਸਕੋ ਤੋਜ ਸਹੈ ਨਹਿੰ ਕੋਊ । ਸਕਲ ਮਿਲੈਂ
ਬੰਦੈਂ ਕਰ ਦੋਊ ॥ ੨੮ ॥ ਤਿਹ ਸੋਂ[17] ਅਰਿਕੈ ਕਰਨ ਲੜਾਈ । ਸਿੰਘ
ਅਲਪ[18] ਲੈ ਸੰਗ ਸਹਾਈ। ਗੁਰ ਬਿਨ ਸਮਰਥ ਅਪਰ ਨ ਲਹੀਏ। ਤਿਸ
ਕਲਗ਼ੀਧਰ ਕੇ ਗੁਨ ਕਹੀਏ ॥ ੨੯ ॥ ਅਸ ਤੁਰਕਨ ਕੀ ਜਰਾਂ ਉਖਾਰੀ।

---

[1]ਸ਼ਿਕਾਰ ਕਰਨ ਨੂੰ ਜਾਵੈ।[2]ਪੰਜਾਬ। (ਅ) ਪੁਰਾਣਾਂ ਮੁਜਬ ਰਾਵੀ ਤੇ ਜੇਹਲਮ ਦੇ ਵਿਚਕਾਰਲਾ ਦੇਸ਼। [3]ਚੰਗੇ। [4]ਭਾਵ ਦਸਮੇਂ ਗੁਰੂ ਜੀ। [5]ਜੁੱਧ। [6]ਮਾਰ ਕੇ। [7]ਪ੍ਰਸੰਨ ਰਹੇ। [8]ਭਾਵ ਗੁਰਾਂ ਵਿਚ। [9]ਪਾਤਸ਼ਾਹ। [10]ਬੜਾ। [11]ਬਾਈ ਲਖ ਫੌਜ। [12]ਕਿਲ੍ਹੇ ਤੋੜਨ ਵਾਲੀਆਂ। [13]ਛੋਟੀ ਤੋਪ। [14]ਹੋਰ। [15]ਭਾਵ ਐਸੇ ਬਲਵਾਨ ਪਾਤਸ਼ਾਹ ਨਾਲ। [16]ਥੋੜੇ ਜਿੰਨੇ।

*ਇਹ ਗੁਰੂ ਦਸਮੇਂ ਪਾਤਸ਼ਾਹ ਦੀ ਦਾ ਦੇਹੁਰਾ ਤੇ ਸਿੱਖਾਂ ਦਾ ਨਿਵਾਸ ਸਥਾਨ ਹੈ, ਦੱਖਣ ਦੇਸ਼ ਰਿਆਸਤ ਨਿਜ਼ਾਮ ਵਿਚ ਨਾਂਦੇੜ ਸ਼ਹਿਰ ਦੇ ਲਾਗੇ ਹੈ। †ਪਾਃ—ਰਨ।

‡ਇਹ ਉਸ ਦੀ ਸੈਨਾਂ ਦੀ ਗਿਣਤੀ ਸਿੰਘਾਂ ਨੇ ਉਸ ਵੇਲੇ ਦੀ ਲੋਕ ਪ੍ਰਸਿਧ ਗੇਣਤੀ ਕਹੀ ਹੈ, ਛਾਵਣੀਆਂ ਵਿਚ ਰਹਿਣ ਵਾਲੀ ਬੀ, ਘੋੜ ਚੜ੍ਹੇ, ਹਾਥੀ ਸਵਾਰ, ਤੋਪਖਾਨੇ ਵਾਲੇ ਬੀ ਤੇ ਜੋ ਅੱਗੇ ਪਿਛੇ ਘਰੀਂ ਵਸਦੇ ਸਨ, ਪਰ ਜੰਗ ਵੇਲੇ ਮੱਦੇ ਤੇ ਆ ਸ਼ਾਮਲ ਹੁੰਦੇ ਸਨ ਓਹ ਸਾਰੇ। ਉਸ ਸਮੇਂ ਹਥਿਆਰ ਹਰ ਕੋਈ ਰੱਖ ਸਕਦਾ ਸੀ, ਜਿਸ ਕਰਕੇ ਹਥਿਆਰ ਵਰਤਣਾ ਬੇ-ਗਿਣਤ ਲੋਕ ਜਾਣਦੇ ਸਨ, ਤੇ ਪਾਤਸ਼ਾਹੀ ਹੋਕਰੇ ਤੇ ਅਣੋਕਾਂ ਆ ਆ ਕਠੇ ਹੋ ਜਾਂਦੇ ਸਨ।

ਕੀਨ ਰਾਜ ਬਹੁ ਪੁਸ਼ਤਨਿ[1] ਭਾਰੀ। ਦੀਰਘ[2] ਦੁਰਗ[3] ਮਵਾਸ[4] ਬਡੇਰੇ। ਹੋਇ ਛਾਰ ਸੋ ਪਰਹਿ ਨ ਹੇਰੇ ॥ ੩੦ ॥ ਭਾਈ ਰਾਮਕੁਇਰ ਤੁਮ ਲਹੋ। ਸਰਬ ਰੀਤਿ ਸੋਂ ਸਮਰਥ ਅਹੋ। ਕਰਹੁ ਲਿਖਾਵਨਿ ਗੁਰ ਕੀ ਕਥਾ। ਪੇਖੀ ਸੁਣੀ ਸੁਣਾਵਹੁ ਤਥਾ* ॥੩੧॥ ਪ੍ਰਥਮੈ ਅਸ਼ਟ ਗੁਰਨ ਕੀ ਕਥਾ। ਕਰਹੁ ਸੁਨਾਵਨਿ ਭੇ ਜਗ ਜਥਾ। ਜਿਮਿ ਚਰਿੱਤ੍ਰ[5] ਬਰ ਅਨਿਕ ਪ੍ਰਕਾਰੇ। ਕਰਿ ਨਰ ਸਿੱਖਨ ਸਮੂਹ ਉਧਾਰੇ ॥ ੩੨ ॥ ਪਾਛੇ ਸੈਗਤਿ ਸਿੱਖ ਸਮਾਜੂ[6]। ਪੰਥ ਖਾਲਸਾ ਸਿੰਘਨ ਰਾਜੂ। ਪਠਿਬੇ ਤੇ ਗੁਰ ਕੋ ਜਸੁ ਜਾਨੈਂ। ਸੁਮਤਿਵੰਤ ਬਹੁ ਭਾਂਤ ਬਖਾਨੈਂ ॥੩੩॥ ਹੁਇ ਗੁਰ ਸਿੱਖਨ ਕੀ ਕੱਲਯਾਨ। ਅਪਰ ਧਰਹਿ ਸ਼ਰਧਾ ਸੁਨਿ ਕਾਨ। ਸਭਿਹਿਨਿ ਪਰ ਤੁਮਰੋ ਉਪਕਾਰ। ਸੁਨਿ ਸੁਨਿ ਲੇਂ ਗੁਰਮਤਿ ਕੋ ਧਾਰ' ॥੩੪॥ ਸਭਿ ਸਿੰਘਨ ਕੀ ਬਿਨਤੀ ਸੁਨਿਕੈ। ਭਾਈ ਰਾਮਕੁਇਰ ਸ਼ੁਭ ਗੁਨਿਕੈ। ਸਾਹਿਬ ਸਿੰਘ ਲਿਖਾਰੀ ਲਾਇਵਾਸਭਿ ਸਤਿ-ਗੁਰ ਕੀ ਕਥਾ ਲਿਖਾਇਵ† ॥੩੫॥ ਅਪਰ ਸਿੰਘ ਸੁਣਿਬੇ ਗਨ ਲਾਗੇ।

[1]ਪੀੜ੍ਹੀਆਂ ਤਕ। [2]ਵਡੇ। [3]ਕਿਲੇ। [4]ਰੱਖਜਾ ਦੇ ਥਾਉਂ (ਅ) ਆਕੀ। [5]ਭਾਵ ਦਸਮ ਗੁਰੂ ਜੀ ਦੇ ਸ੍ਰੇਸ਼ਟ ਚਰਿੱਤ੍ਰ ਕਹੋ, ਕਿਉਂਕਿ ਰਾਸ ੧, ਅੰਸੂ ੮, ਛੰਦ ੩੯ ਵਿਚ 'ਨੈ ਗੁਰ ਕੀ ਸਭਿ ਕਥਾ ਬਖਾਨੋ' ਕਿਹਾ ਹੈ। [6]ਸਾਰੇ। *ਪਾਃ--ਗੁਪਤ ਪ੍ਰਗਟ ਜੋਤਿਕ ਹੈ ਜਥਾ।

†ਇਹ ਪੋਥੀ ਜੋ ਭਾਈ ਗੁਰਬਖਸ਼ ਸਿੰਘ (ਰਾਮਕੌਰ) ਜੀ ਨੇ ਰਚੀ ਤੇ ਸਾਹਿਬ ਸਿੰਘ ਜੀ ਨੇ ਲਿਖੀ ਰਮਦਾਸ ਦੇ ਖਾਨਦਾਨ ਵਿਚ ਰਹੀ। ਜਦੋਂ ਕੁਰ ਪ੍ਰਤਾਪ ਸੂਰਜ ਗ੍ਰੰਥ ਲਿਖਿਆ ਜਾਣ ਲੱਗਾ ਤਦ ਕੈਂਥਲ ਦੇ ਰਾਜਾ ਉਦਯ ਸਿੰਘ ਜੀ ਨੇ ਮਹਾਰਾਜਾ ਪਟਿਆਲਾ ਦੀ ਰਾਹੀਂ ਏਹ ਪੋਥੀ ਰਮਦਾਸ ਤੋਂ ਮੰਗਵਾਈ। ਪਟਿਆਲੇ ਤੇ ਰਮਦਾਸ ਦੇ ਖਾਨਦਾਨਾਂ ਦੀ ਰਿਸ਼ਤੇਬੰਦੀ ਸੀ। ਮਹਾਰਾਜਾ ਆਲਾ ਸਿੰਘ ਜੀ ਦੀ ਪੁੱਤ੍ਰੀ ਬੀਬੀ ਪਰਧਾਨ, ਜੋ ਵਿੱਦਜਾ ਦੀ ਬੜੀ ਕਦਰਦਾਨ ਤੇ ਸਾਧੂ ਬ੍ਰਿਤੀ ਵਾਲੀ ਸੀ,ਭਾਈ ਰਾਮਕੌਰ ਜੀ ਦੇ ਸਪੁੱਤ੍ਰ ਭਾਈਸੋਹਰਸਿੰਘਜੀ ਨਾਲ ਵਿਆਹੀ ਹੋਈ ਸੀ। ਭਾਈ ਸੰਤੋਖ ਸਿੰਘ ਜੀ ਨੂੰ ਗੁਰੂ ਇਤਿਹਾਸ ਦਾ ਪਹਿਲਾ ਖਜ਼ਾਨਾ (ਜੋ ਇਕ ਖ਼ਾਕੇ ਵਾਂਙੂ ਜਾਪਦਾ ਹੈ ਕਿ ਹੋਸੀ) ਰਮਦਾਸ ਤੋਂ ਲੱਭਾ ਸੀ, ਇਸੇ ਕਰਕੇ ਸੂਰਜ ਪ੍ਰਕਾਸ਼ ਦੀ ਕਥਾ ਆਪ ਨੇ ਉਹਨਾਂ ਦੇ ਮੁਖਾਰਵਿੰਦ ਤੋਂ ਲਿਖੀ ਹੈ। ਇਹ ਪੋਥੀ ਮੁੜਕੇ ਰਮਦਾਸ ਨਹੀਂ ਗਈ। ਜਦੋਂ ਕੈਂਥਲ ਅੰਗ੍ਰੇਜ਼ੀ ਰਾਜ ਵਿਚ ਸ਼ਾਮਲ ਕੀਤਾ ਗਿਆ ਹੈ ਤਾਂ ਭਾਈ ਸੰਤੋਖ ਸਿੰਘ ਜੀ ਲਿਖਦੇ ਹਨ ਕਿ ਉਥੇ ਲੁੱਟ ਪਈ ਸੀ। ਸ਼ੱਕ ਹੁੰਦਾ ਹੈ ਕਿ ਮਹਾਰਾਜਾ ਉਦਯ ਸਿੰਘ ਦੇ ਮਹਿਲਾਂ ਦੀ ਲੁੱਟ ਵਿਚ ਏਹ ਸਾਮਾਨ ਪੁਸਤਕਾਲਜ ਵਿਚੋਂ ਤਬਾਹ ਹੋਏ ਹਨ। ਸ਼ੋਭ ਪੈਂਦੀ ਹੈ ਕਿ ਉਤਾਰਾ ਕਿਤੇ ਹੈ, ਪਰ ਖੋਜ ਕਰਦਿਆਂ ਅਜੇ ਸਾਨੂੰ ਨਹੀਂ ਲੱਭਾ। ਪਰ ਸਾਰੇ ਦਸ ਗੁਰਾਂ ਦੇ ਸ਼ਿਲਾਂਦ ਇਸ ਵਿਚ ਭੀ ਨਹੀਂ ਹੋਣੇ ਕਿਉਂਕਿ ਕਵਿ ਜੀ ਕਹਿੰਦੇ ਹਨ ਕਿ ਕਿਸੇ ਇਕ ਸਾਖੀ ਅਤੇ ਹਵਾਲੇ ਨਹੀਂ ਮਿਲਦੇ;ਯਥਾ:--ਸ਼ੀ ਗੁਰ ਕੋ ਇਤਿਹਾਸ ਜਗਤ ਮਹਿੰ। ਰਲ ਮਿਲ ਰਹੈਂ ਏਕ ਥਲ ਸਭ ਨਹਿੰ।

ਇਸ ਅੰਸੂ ਦਾ ਅੰਕ ੫]

ਸ਼੍ਰੀ ਗੁਰ ਕੇ ਗੁਣ ਸੋਂ ਅਨੁਰਾਗੋ[1]। ਜੁਗ ਲੋਕਨ ਮਹਿ ਦੇ ਕੱਲ੍ਯਾਨ। ਮਹਾਂ ਮਹਾਤਮ ਸੁਣਿਬੇ ਕਾਨ ॥ ੩੬ ॥ ਸੁਤ ਬਿਤ ਆਦਿਕ ਕੀ ਸੁਖਦਾਤਾ। ਕਸ਼ਟ ਕਾਟਿਬੇ ਦੇ ਬ੍ਰਹਮਗ੍ਯਾਤਾ। ਉਰ ਸ਼ਰਧਾ ਧਰਿ ਸੁਨੈ ਸੁਨਾਵੈ। ਗੁਰ ਸਹਾਇ ਤੇ ਮੁਕਤੀ ਪਾਵੈ ॥ ੩੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਕਥਾ ਹੋਣ ਪ੍ਰੰਸਗ ਬਰਨਨੰ' ਨਾਮ ਪੰਚਮੋ ਅੰਸੂ ॥ ਪ ॥

੬. [ਬਾਬਾ ਸ੍ਰੀ ਚੰਦ, ਲਖਮੀ ਚੰਦ, ਵੇਦੀ ਵੰਸ਼, ਤੇ ਉਦਾਸੀਆਂ ਦਾ ਪ੍ਰਸੰਗ]

ਦੋਹਰਾ ॥ ਸੁਨਿਕੈ ਸਿੱਖਨਿ ਸਭਿਨਿ ਤੇ ਪਰਉਪਕਾਰ ਬਿਸਾਲ। ਨੌਂ ਸਤਿਗੁਰੁ ਇਤਿਹਾਸ ਜਸ ਉਰ ਬਿਚਾਰ ਤਿਸ ਕਾਲ ॥ ੧ ॥ ਚੌਪਈ ॥ ਭਾਈ ਰਾਮਕੁਇਰ ਸਵਧਾਨ। ਕਹਿਨਿ ਲਗੇ ਗੁਰ ਕਥਾ ਮਹਾਨ। ਜਿਸਕੇ ਪਠਤਿ ਸੁਨਤਿ ਮਨ ਪਾਵਨ। ਚਾਰ ਪਦਾਰਥ ਦੈ ਮਨ ਭਾਵਨ[2]* ॥ ੨ ॥ ਅਪਰ ਮਹਾਤਮ ਕਹਾਂ ਸੁ ਕਹੀਏ। ਉੱਤਮ ਸਿੱਖੀ ਕਹੁ ਪਦ ਲਹੀਏ। ਸ਼੍ਰੋਤਾ ਹੋਤਿ ਭਏ ਸਵਧਾਨ। ਸ਼੍ਰਵਨ ਕਰਨ ਲਾਗੇ ਰੁਚਿ ਠਾਨਿ[3] ॥ ੩ ॥ ਭਾਈ ਰਾਮ ਕੁਇਰੋ ਵਾਚ ॥ ਚੌਪਈ ॥ ਪ੍ਰਥਮ ਚਰਨ ਕਲਿ[4] ਕਾਲ ਬਿਸਾਲਾ। ਜਹਿਂ ਤਹਿਂ ਲਾਗੇ ਕਰਨਿ ਕੁਚਾਲਾ। ਮਤ ਬਿਸਤਰੇ[5] ਅਨੇਕ ਕੁਢਾਲੇ। ਨਹਿਂ ਸਿਮਰਹਿਂ ਸ੍ਰੁਤਿਨਾਮ ਸੁਖਾਲੇ ॥ ੪ ॥ ਕੇਤਿਕ ਮਤ[6] ਗਿਨੀਏ ਜਗ ਭਏ। ਤਨਕ[7] ਸਿੱਧਿ[8] ਲਹਿ ਪੰਥ ਚਲਏ। ਪਰਮੇਸ਼ੁਰ ਕੋ ਨਹਿਂ ਪਹਿਚਾਨੈ। ਅਪਰ ਬਿਧਿਨਿ ਉਪਦੇਸ਼ ਬਖਾਨੈ ॥ ੫ ॥—ਪੂਰਬ[10] ਜੁਗਨ ਬਿਖੈ ਤਪ ਜੱਗਜ। ਕਰਿ ਕਰਿ ਸਾਧਨ ਭਏ ਤਤੱਗਜ[11]। ਕਲਿ ਮਹਿਂ ਸ਼ਕਤਿ ਹੀਨ ਨਰ ਰਹੇ। ਕਿਸ ਪ੍ਰਕਾਰ ਮੁਕਤੀ ਕਹੁ ਲਹੈਂ—॥ ੬ ॥ ਕਰਤਾ ਪੁਰਖ ਬਿਚਾਰਨ ਕੀਨ। ਜਾਨੈ—ਕਲਿ ਮਹਿਂ ਜੀਵ ਜਿ ਦੀਨ[12]। ਸੱਤਿਨਾਮ ਸਿਮਰਹਿਂ ਸੁਖ ਹੋਇ। ਇਸ ਬਿਨ ਆਨ ਉਪਾਇ ਨ ਕੋਇ ॥ ੭ ॥ ਆਪ ਜਾਇ ਕਰ ਸੁਮਤਿ ਬਤਾਵੌਂ। ਪਰੇ ਕੁਮਗ[13] ਤੇ ਸੁਮਗ ਚਲਾਵੌਂ। ਮੋ ਬਿਨ ਸਰੈ ਕਾਰ ਇਹੁ ਨਾਂਹੀ—। ਯਾਂਤੇ ਨਰ ਤਨ ਧਰਿ ਜਗ ਮਾਂਹੀ। ॥ ੮ ॥ ਘਰ ਕਾਲੂ ਕੇ ਜਨਮੇ ਆਈ। ਜਨਨੀ ਤ੍ਰਿਪਤਾ ਪਿਖਿ ਹਰਖਾਈ। ਅਲਪ ਬੈਸ ਮਹਿਂ ਸੁੰਦਰ ਬੈਸ[14]। ਜਹਿਂ ਕਹਿਂ ਦੇਤਿ ਭਏ ਉਪਦੇਸ਼।

---

[1]ਗੁਣਾਂ ਵਿਚ ਪ੍ਰੇਮੀ ਹੋਏ। [2](ਜੋ ਕੋਈ) ਸੁਣੇ ਸੁਣਾਵੇ। [3]ਮਨ ਦੀ ਕਾਮਨਾ ਦੇਣ ਵਾਲੀ। [4]ਪ੍ਰੀਤ ਧਾਰ ਕੇ। [5]ਕਲਿਜੁਗ। [6]ਫੈਲ ਗਏ। [7]ਮਜ਼ਹਬ। [8]ਥੋੜੀ। [9]ਸਿੱਧੀ। [10]ਪਹਿਲੇ। [11]ਬ੍ਰਹਮ ਗਿਆਨੀ। [12]ਦੁਖੀ। [13]ਬੁਰੇ ਰਾਹ। [14]ਸੁਹਣਾ ਰੂਪ। *ਪਾ:—ਕਰਿ ਹੈ ਪਾਵਨ।

੯॥ 'ਸੱਤਿਨਾਮ ਕੋ ਸਿਮਰਨ ਕਰਨੋ। ਸਨੈ ਸਨੈ ਤਨ ਅਹੰ[1] ਬਿਸਰਨੋ। ਭਾਲਾ ਪਰਮੇਸ਼ੁਰ ਕਹੁ ਜੈਸੇ। ਹੁਇ ਪ੍ਰਸੰਨ ਅਨੁਸਾਰੀ ਤੈਸੇ' ॥ ੧੦॥ ਇਸ ਪ੍ਰਕਾਰ ਕੋ ਦੇ ਉਪਦੇਸ਼। ਅਨਿਕ ਨਰਨਿ ਕੇ ਕਟੇ ਕਲੇਸ਼।ਮੂਲੇ ਕੀ ਤਨੁਜਾ ਬਡਭਾਗਨਿ। ਸ਼੍ਰੀ ਗੁਰ ਮਹਿਲਾ[2] ਮਹਾਂ ਸੁਹਾਗਨਿ[3]॥ ੧੧॥ ਤਿਸ ਤੇ ਪੁੱਤ੍ਰ ਭਏ ਜੁਗ[4] ਧੀਰ। ਬ੍ਰਹ-ਗਯਾਨ ਮਹਿੰ ਅਚਲ ਗੰਭੀਰ। ਜੇਠੋ[5] ਭਾ ਸ਼੍ਰੀ ਚੰਦ ਉਦਾਰਾ। ਨਹਿੰ ਗ੍ਰਿਹਸਤ ਮਗ[6] ਅੰਗੀਕਾਰਾ ॥੧੨ ॥ ਰਹੈ ਬ੍ਰਤੀ ਨਿਤ ਜੋਗ ਅਰੂੜਾ। ਇਕ ਰਸ ਮੈਂ ਆਸ਼ੈ ਜਿਸ ਗੂੜ੍ਹਾ। ਜਿਨਕੇ ਛੁਧੋ ਬਿਕਾਰ ਨ ਕੋਇ । ਜਤੀ ਪੁਰਸ਼ ਭੀਸ਼ਮ ਸਮ[7] ਸੋਇ॥ ੧੩ ॥ ਲਖਮੀਦਾਸੁ ਅਨੁਜ[8] ਤਿਨ ਭਯੋ। ਮਗ ਗ੍ਰਿਹਸਤ ਜਿਨ ਧਾਰਨਿ ਕਯੋ। ਗਯਾਨ ਬਿਖੈ ਜੁਗ[9] ਭ੍ਰਾਤ ਸਮਾਨ। ਸ਼੍ਰੀ ਨਾਨਕ ਕੇ ਪੁਤ੍ਰ ਸੁਜਾਨ॥ ੧੪ ॥ ਧਰਮ ਚੰਦ ਪੋਤ੍ਰਾ ਪੁਨ ਭਯੋ। ਜਿਸਤੇ ਬੀਸ਼ ਬੇਦੀਯਨ ਥਯੋ। ਇਕ ਦਿਨ ਕਰਿ ਅਖੇਰ ਕਹੁ[10] ਆਏ[11]। ਸ਼ਸ਼ਿ[12] ਹਤਿ[13] ਅਸੁ[14] ਦੁਹ-ਦਿਸ਼ਿ ਲਰਕਾਏ[15] ॥੧੫॥ ਸਿਰੀਚੰਦ ਨੇ ਅਨੁਜ[8] ਨਿਹਾਰਾ। ਕ੍ਰਿਪਾ ਜੁਗਤ ਹੁਇ ਬਾਕ ਉਚਾਰਾ । 'ਦਿਨ ਪ੍ਰਤਿ ਅਨਿਕ ਜੀਵ ਕਹੁ ਘਾਵੈਂ[16]। ਇਹ ਲੇਖਾ ਦੋਨੋ ਬਨਿ ਆਵੈ' ॥ ੧੬ ॥ ਕਹਯੋ ਭ੍ਰਾਤ ਕੋ ਨਹੀਂ ਸਹਾਰਾ। ਗਯੋ ਸਦਨ ਮੈਂ ਕੀਨਸਿ ਤਯਾਰਾ । ਅਪਨ ਭਾਰਜਾ ਲੇ ਸੁਤ ਸੰਗ। ਧਾਰਿ ਸ਼ੀਘ੍ਰਤਾ ਚਢਯੋ ਤੁਰੰਗ ॥੧੭॥ ਆਇ ਭ੍ਰਾਤ ਸੋਂ ਭਨਯੋ ਜਨਾਏ। 'ਲੇਖਾ ਦੇਨਿ ਅਬਹਿ ਹਮ ਜਾਏ'। ਸੁਨਤਿ ਸਿਰੀ ਚੰਦ ਰਿਦੈ ਬਿਚਾਰਾ। ਧਰਮ-ਚੰਦ ਕੋ ਪਕਰਿ ਉਤਾਰਾ ॥੧੮॥–ਹਮ ਤੋ ਨਹਿੰ ਗ੍ਰਿਹਸਤ ਕੋ ਕਰਿਹੀਂ। ਰਹੈ ਬੰਸ ਇਸ ਤੇ ਜਗ ਥਿਰਿਹੀ–। ਸਹਤ ਭਾਰਜਾ ਗਯੋ, ਨ ਆਯੋ। ਅਵਲੋਕਤਿ ਨਰ ਗਨ ਬਿਸਮਾਯੋ ॥੧੯॥ ਧਰਮਚੰਦ ਤੇ ਚਾਲਯੋ ਬੰਸ। ਸਭਿ ਬੇਦੀ ਉਜਲ ਜਿਮ ਹੰਸ।ਸਿਰੀਚੰਦ ਬਧ ਭਈ ਬਿਸਾਲਾ। ਜਗ ਮਹਿੰ ਦੇਹਿ ਧਰੀ ਚਿਰਕਾਲਾ ॥੨੦॥ਸਦਾ ਜੋਗ ਰਸ ਭੋਗਨਿ ਕਰਤੇ। ਜਗਤ ਬਾਸ਼ਨਾ ਨਹਿੰ ਮਨ ਬਰਤੇ। ਜਹਾਂਗੀਰ ਜਬ ਭਾ ਤੁਰਕੇਸ਼[17]। ਸੁਨਿਕੈ

---

[1]ਹੰਕਾਰ। [2]ਇਸਤਰੀ। [3]ਪੂਰਣ ਸੁਹਾਗ ਵਤੀ। [4]ਦੋ। [5]ਬੜਾ। [6]ਗ੍ਰਿਹਸਤ ਮਾਰਗ। [7]ਭੀਖਮ ਵਾਂਙੂ। [8]ਛੋਟਾ ਭ੍ਰਿਰਾ। [9]ਦੇਵੇਂ। [10]ਸ਼ਿਕਾਰ ਕਰਕੇ। [11]ਭਾਵ ਲਖਮੀ ਚੰਦ ਜੀ। [12]ਸਿਹੇ, ਖ਼ਰਗੋਸ਼। [13]ਮਾਰ ਕੇ। [14]ਘੋੜੇ ਦੇ। [15]ਲਮਕਾਏ। [16]ਮਾਰਦੇ ਹੋ। [17]ਤੁਰਕਾਂ ਦਾ ਬਾਦਸ਼ਾਹ।

ਇਨਿ ਕੋ ਸੁਜਸੁ ਬਿਸ਼ੇਸ਼॥ ੨੧॥ ਕਈ ਬਾਰ ਨਿਜ ਮਨੁਜ ਪਠਾਏ। ਬਿਨੈ ਠਾਨਿਕੈ ਨਿਕਟ ਬੁਲਾਏ। ਕਰਾਮਾਤ ਕੋ ਚਾਹਤਿ ਦੇਖਾ। ਕੌਤਕ ਜਿਸਕੇ ਰਿਦੈ ਬਿਸ਼ੇਖਾ॥ ੨੨॥ ਗੋਦੜੀਆ[1] ਸੇਵਕ ਰਹਿ ਨਾਲੇ। ਤਿਸਕੇ ਕੰਧ ਚਢਹਿਂ ਜਬ ਚਾਲੇਂ। ਨਾਂਹਿ ਤ ਟਿਕੇ ਰਹੈਂ ਨਿਜ ਥਾਨ। ਸਦਾ ਲਗਾਏ ਰਾਖਹਿਂ ਧਯਾਨ॥੨੩॥ਤਿਸ ਪਰ ਚਢਿ ਲਵਪੁਰੀ[2] ਸਿਧਾਰੇ। ਸਨੈ ਸਨੈ ਤਹਿਂ ਪਹੁੰਚ ਸੁਖਾਰੇ। ਇਕ ਦਿਨ ਡੇਰਾ ਤਹਾਂ ਟਿਕਾਏ। ਪੁਨ ਤੁਰਕੇਸ਼ੁਰ ਨਿਕਟਿ ਬੁਲਾਏ॥੨੪॥ ਜਨ ਗੋਦੜੀਏ ਪਰ ਆਰੁਢਿ[3]। ਪਹੁੰਚੇ ਤਹਿਂ ਆਸ਼ੈ ਜਿਨ ਗੁਢਾ ਪਹੁੰਚ ਤੀਰ ਜਬਿ*ਸਨਮੁਖ[4]ਦੀਖਾ। ਤਹਿਂ ਉਤਰੇ ਤਨ ਸ਼ੰਭੁ[5] ਸਰੀਖਾ† ॥੨੫॥ ਤਨ ਪਰ ਕੀ ਖਿੰਥਾ[6] ਸੁ ਉਤਾਰੀ। ਧਰੀ ਤਹਾਂ ਜਹਿਂ ਪਰਹਿ ਨਿਹਾਰੀ[7]।ਬਿਰਧ ਅਵਸਥਾ ਤਬਿ ਚਲਿ ਗਏ। ਸਾਦਰ ਬੋਲ ਬਿਠਾਵਤਿ ਭਏ॥੨੬॥ ਕਰਸੋ ਪਰਸਪਰ ਬਾਕ ਬਿਲਾਸ। ਉੱਤਰ ਉਚਿਤ ਦਿਯੋ ਤਿਸ ਪਾਸ। ਪੁਨ ਤੁਰਕੇਸ਼ ਬਿਲੋਕਨ ਕਰੀ। ਖਿੰਥਾ ਬਹੁ ਕੰਪਤਿ ਜਹਿਂ ਧਰੀ॥੨੭॥ ਇਤ ਉਤ ਚਲਹਿ, ਉਠਹਿ, ਗਿਰ ਧਰਨੀ[8]। ਕਬਿ ਇਕਠੀ ਕਬਿ ਹੋਇ ਪਸਰਨੀ[9]। ਕਬਿ ਊਚੇ ਹੁਇ ਲੇ ਅੰਗਰਾਈ[10]। ਕਬਹਿ ਜੰਭਾਈ ਕੀ ਸਮਤਾਈ[11] ॥ ੨੮॥ ਕੰਪਤਿ ਖਿੰਥਾ ਪਿਖਿ ਬਿਸਮਾਯੋ। ਹਿਤ ਬੂਝਨ ਤੁਰਕੇਸ਼ ਅਲਾਯੋ। 'ਤਰੈ ਗੋਦਰੀ ਕਜਾ ਤਜਿ ਆਏ?।ਇਤ ਉਤ ਹੋਤਿ ਬਿਕੁਲ ਅਕੁਲਾਏ[12]।੨੯।ਸੁਨਤਿ ਕਹਸੋ ਸ਼੍ਰੀ ਨਾਨਕ ਨੰਦ। 'ਦਰਵੇਸ਼ਨ ਕੇ ਖਯਾਲ ਬਿਲੰਦ।ਇਨਕੋ ਅੰਤ ਲੈਨ ਭਲ ਨਾਂਹੀ।ਨੀਕੀ ਜਿਤਕ ਸੇਵ ਬਨ ਜਾਹੀ ॥੩੦॥ ਕੋਈ ਕਿਮਿ ਬਰਤੇ ਕਿਮਿ ਹੋਇ। ਨਿਤ ਖ਼ੁਦਾਇ ਕੋ ਸਨਮੁਖ ਹੋਇ'।ਜਹਾਂਗੀਰ ਨੇ ਪੁਨਹ ਬਖਾਨਾ।'ਮੋਹਿ ਦਿਖਾਵਹੁ ਕ੍ਰਿਪਾ-ਨਿਧਾਨਾ ॥੩੧॥ ਅਚਰਜ ਬਰਤਤਿ ਹੈ ਮਨ ਮੋਰੇ। ਖਿੰਥਾ ਕੰਪਤਿ ਪਰਿਹੀ ਹੋਰੇ। ਅਪਰ ਨਹੀਂ ਕਛੁ ਜਾਨਸੋ ਜਾਇ। ਕਜਾ ਇਸ ਬਿਖੈ ਰਹਸੋ ਦੁਖ ਪਾਇ' ॥੩੨॥ ਸਿਰੀਚੰਦ ਜੀ ਤਬਹਿ ਬੁਲਾਯੋ। 'ਆਵਹੁ ਖਿੰਥਾ ਮਹਿਂ ਜੁ ਟਿਕਾਯੋ[13]। ਤੁਰਕੇਸ਼ਰ ਕੋ ਅਪਨੋ ਆਪ। ਕਰਹੁ ਦਿਖਾਵਨ ਸਹਤ ਪ੍ਰਤਾ-

[1]ਸੇਵਕ ਦਾ ਨਾਮ। [2]ਲਾਹੌਰ। [3]ਅਸਵਾਰ ਹੋਕੇ। [4]ਸਾਹਮਣੇ। [5]ਸ਼ਿਵ ਜੀ ਵਰਗਾ। [6]ਗੋਦੜੀ। [7]ਜਿੱਥੇ ਦਿਖਾਈ ਦਿੰਦੀ ਰਹੀ। [8]ਧਰਤੀ ਤੇ ਡਿੱਗ ਪੈਂਦੀ ਹੈ। [9]ਫੈਲ ਜਾਵੇ। [10]ਆਕੜਾਂ ਲਵੇ। [11]ਊਬਾਸੀਆਂ ਲੈਣ ਵਾਙੂ (ਕਰਦੀ ਹੈ)। [12]ਬਿਆਕੁਲ ਹੋ ਦੁਖੀ ਹੋ ਰਿਹਾ ਹੈ। [13]ਹੇ ਗੋਦੜੀ ਵਿਚ ਟਿਕਾਏ ਗਏ! ਆਓ। *ਪਾ:—ਜਹਾਂਗੀਰ ਜਬ। †ਪਾ:—ਸ਼ੰਭ ਸਰੀਖਾ।

ਪ'॥੩੩॥ਹੁਤੋ ਗੋਦਰੀ ਮਹਿ ਜੁਰ[1] ਭਾਰਾ। ਸ਼੍ਰੀ ਗੁਰ ਸੁਤ ਨੇ ਜਬਹਿ ਹਕਾਰਾ। ਜਹਾਂਗੀਰ ਕਹੁ ਆਨਿ ਚਢਯੋ ਹੈ। ਸੁਸ਼ਕ ਭਯੋ ਮੁਖ[2], ਕੰਪ[3] ਬਢਯੋ ਹੈ ॥ ੩੪॥ ਤਨ ਰੁਮੰਚੁ[4] ਲੋਚਨ ਭੇ ਲਾਲ। ਤਪਤਯੋ ਪੀਰਾ ਬਢੀ ਬਿਸਾਲ। ਹਾਡ ਫੋਰਨੀ[5] ਸਿਰ ਮੈਂ ਬਿਰਥਾ[6]। ਭਯੋ ਬਿਹਾਲ ਮ੍ਰਿਤਕ ਹੁਇ ਜਥਾ ॥ ੩੫॥ਹਾਥ ਜੋਰਿ ਕਹਿ'ਮੁਹਿ ਨ ਦਿਖਾਵੋ। ਮਹਾਂ ਦੁਖਦ ਕੋ ਸ਼ੀਘ੍ਰ ਹਟਾਵੋ। ਨਾਂਹਿ ਤ ਪ੍ਰਾਨ ਹਾਨ ਹੁਇਂ ਮੇਰੇ।ਤੁਮ ਸਮਰਥ ਸਭਿ ਰੀਤਿ ਬਡੇਰੇ'॥੩੬॥ ਬਿਨੈ ਸੁਨਤਿ ਗੁਰ ਪੁੱਤ੍ਰ ਉਚਾਰਾ। 'ਹਟ ਪ੍ਰਵਿਸ਼ਹੁ ਤਿਸ ਖਿੰਥ ਮਝਾਰਾ'। ਤਿਸਤੇ ਉਤਰ ਗਯੋ ਤਤਕਾਲਾ। ਲਗੀ ਹਲਨ ਗੋਦਰੀ ਬਿਸਾਲਾ ॥੩੭॥ ਜਹਾਂਗੀਰ ਸੋ ਪੁਨਹਿੰ ਸੁਨਾਇਵ। 'ਇਹ ਜੁਰ[1] ਹਮਰੇ ਤਨ ਹਿਤ ਆਇਵ। ਚਢੇ ਤਾਪ ਕੇ ਹਮ ਚਲਿ ਆਏ। ਤੁਮ ਸੋਂ ਬੋਲਨ ਹਿਤ ਤਜਿ ਥਾਏਂ ॥੩੮॥ਚਢੇ ਤਾਪ ਕੇ ਸੁਨਿਬੋ ਕਹਿਬੋ। ਹੋਤਿ ਨ ਨੀਕੇ,ਤਨਕੋ ਦਹਿਬੋ'।ਹਮ ਅਬ ਜਾਤਿ ਸੁ ਲੇਹਿੰ ਸੰਭਾਰੇ'।ਤੁਰਕੇਸ਼ੁਰ ਸੁਨਿ ਅਚਰਜ ਧਾਰੇ॥੩੯॥ਹਿਤ ਰੁਖ਼ਸਦ[7] ਬਹੁ ਭੇਟ ਮੰਗਾਈ। ਗੁਰ ਸੁਤ ਲਈ ਨ,ਤਜਿ ਤਿਸ ਥਾਈਂ।ਲੈ ਖਿੰਥਾ ਸੇਵਕ ਪਰ ਚਢੇ। ਤੁਰਕੇਸ਼ੁਰ ਕੇ ਸੈਸੇ ਕਢੇ ॥੪੦॥ ਜਾਇ ਆਪਨੇ ਥਾਂਨ ਬਿਰਾਜੇ।ਸਿਰੀਚੰਦ ਰਸ ਜੋਗ ਜੁ ਪਾਗੇ[8]।ਖਟ ਪਤਸ਼ਾਹੀ ਲਗਿ ਜਗ ਰਹੇ। ਅਧਿਕ ਆਰਬਲ ਤਨਕੀ ਲਹੇ ॥ ੪੧ ॥ ਸ਼੍ਰੀ ਗੁਰ ਹਰਿਗੁਬਿੰਦ ਕੇ ਨੰਦ[9]। ਸ੍ਰੀ ਬਾਬਾ ਗੁਰਦਿੱਤਾ ਚੰਦ। ਤਿਨਹੁ ਜਾਇ ਕਰਿ ਸੀਸ ਨਿਵਾਵਾ। ਬਿਨੈ ਠਾਨਿ ਬਹੁ ਭਾਵ ਬਧਾਵਾ[10] ॥੪੨॥ਕੁਲਹਿ[11] ਉਤਾਰ ਤਬਹਿ ਨਿਜ ਸਿਰ ਤੇ। ਤਿਨਕੇ ਸੀਸ ਧਰੀ ਨਿਜ ਕਰ ਤੇ। ਅਪਨ ਸਥਾਨ ਥਾਪ ਕਰਿ ਆਪ।ਕਰਤਿ ਭਏ ਦੀਰਘ ਪਰਤਾਪ ॥ ੪੩ ॥ ਸ੍ਰੀ ਬਾਬਾ ਗੁਰਦਿੱਤਾ ਫੇਰ। ਸਰਬ ਰੀਤਿ ਤੇ ਭਏ ਬਡੇਰ। ਇਨ ਕੇ ਸਿਖ ਭੇ ਚਾਰ ਅਗਾਰੀ। ਜਿਨਹੁ ਬੈਠਿ ਕੀਨਸਿ ਤਪ ਭਾਰੀ ॥੪੪॥ ਦੋਹਰਾ॥ਬਾਲੂ ਹਸਨਾ,ਫੂਲ ਪੁਨਿ, ਗੋਂਦਾ ਅਰੁ ਅਲਮਸਤ।ਮੁੱਖ[12]ਉਦਾਸੀ ਇਹ ਭਏ ਬਹੁਰੋ ਸਾਧ ਸਮਸਤ[13]॥੪੫॥ ਚੌਪਈ ॥ ਤਿਨ ਤੇ ਬਿਦਤਯੋ[14] ਪੰਥ ਉਦਾਸੀ। ਲਾਖਹੁ ਭਏ ਕਰਹਿੰ ਤਪ ਰਾਸੀ। ਸ਼੍ਰੀ ਨਾਨਕ ਕੇ ਅਸ ਜੁਗ ਨੰਦਨ[15]। ਕਵਿ ਸੰਤੋਖ ਸਿੰਘ ਠਾਨਤਿ

---

[1]ਤਾਪ। [2]ਮੁੰਹ ਸੁੱਕ ਗਿਆ। [3]ਕਾਂਬਾ। [4]ਲੂੰ ਕੰਡੇ ਹੋ ਗਏ। [5]ਹਡ ਭੰਨਣੀ। [6]ਪੀੜਾ। [7]ਸਾੜਾ ਹੋਇਆ ਹੈ।[8]ਵਿਦੇਗੀ। [9]ਰੱਤੇ ਹੋਏ।[10]ਸਪੁੱਤ੍ਰ। [11]ਪ੍ਰੇਮ ਵਧਾਇਆ। [12]ਲੰਮੀ ਟੋਪੀ। [13]ਮੁਖੀਏ। [14]ਸਾਰੇ। [15]ਪ੍ਰਗਟਿਆ। [16]ਦੇਵੇਂ ਸਪੁੱਤਰਾਂ ਨੂੰ।

ਬੇਦਨ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਨਾਨਕ ਪੁੱਤ੍ਰ ਪ੍ਰਸ੍ਰਿਗ' ਬਰਨਨੰ ਨਾਮ ਖਸ਼ਟਮੋ ਅੰਸੂ ॥ ੬ ॥

੭. [ਗੁਰ ਪਰਨਾਲੀ]।

*ਦੋਹਰਾ।ਪੰਦ੍ਰਹਿ ਸਤ ਖਟ ਬੀਸ ਸੈਂ ਜਨਮ ਗੁਰੂ ਮਹਾਰਾਜ।ਸੱਤ੍ਰਹ ਸੰਮਤਿ ਛਿਤਿ ਰਹੋ[1] ਅਨਿਕ ਗਰੀਬ ਨਿਵਾਜ ॥੧॥ ਚੌਪਈ। ਘੋਰ ਘਾਮ ਭਵ ਜੀਵ ਦੁਖਾਰੇ[2]। ਸ਼ਸ਼ਿ ਸਮ[3] ਉੱਦਮਤਿ[4] ਕਰੇ ਸੁਖਾਰੇ।ਕੋਇ ਨ ਜਿਨਕੇ ਅਰਨੋ[5] ਅਗਾਰੀ।ਭਏ ਨੌਮਿ ਅਜ਼ਮਤਿ ਧਰਿ ਭਾਰੀ ॥੨॥ ਜਿਤਕ ਸ਼ਕਤਿ ਜੁਤਿ ਭੇ ਸਭਿ ਤਾਰੇ। ਰਵਿ ਸਮ ਉਦੈ ਛਪੇ ਤਬਿ ਸਾਰੇ। ਪੰਦ੍ਰਹ ਸਤ ਛਿਆਨਵੇਂ[6] ਮਾਂਹੁ। ਮਾਸ ਅਸੋਜ ਸਰਦ ਰੁਤਿ ਤਾਂਹੁ ॥ ੩ ॥ ਕ੍ਰਿਸ਼ਨਾ[7] ਦਸਮੀ ਪਿਤਰਨ ਦਿਨਕੀ। ਪ੍ਰਭੂ ਬਿਕੁੰਠ ਗਏ ਸਹਿ ਤਨ ਕੀ[8]। ਐਰਾਵਤੀ ਕੂਲ ਅਭਿ-ਰਾਮ[9]।ਤਹਿੰ ਕਰਤਾਰ ਪੁਰਾ ਕਿਯ ਗ੍ਰਾਮ॥੪॥ਗੁਰੂ ਬਸਤ੍ਰ ਕੋ ਲੇ ਸਸਕਾਰ॥ ਨਾਮ ਦੇਹੁਰਾ ਬਿਦਤਿ[10] ਉਦਾਰਾ[11]।ਤਿਸ ਗਾਦੀ ਗੁਰ ਅੰਗਦ ਬੈਸੋ।ਪੋਸ਼ਸ਼ ਅਪਰ ਪਹਿਰ ਨ੍ਰਿਪ ਜੈਸੋ॥੫॥ਤੇਹਣ ਕੁਲ ਮਹਿੰ ਫੇਰੂ ਨਾਮ। ਪੁੰਨਜਾਤਮ[12] ਸੁਸ਼ੀਲ ਸੁਚਧਾਮ[13]। ਸਾਧ੍ਵੀ[14] ਦਯਾਕੌਰ ਬਰ ਦਾਰਾ[15]। ਜਿਨਕੇ ਸੁਕ੍ਰਿਤ ਕੋ ਨਹਿੰ ਪਾਰਾ[16]॥੬॥ਗ੍ਰਾਮ ਹਰੀ ਕੇ[17] ਧਾਮ ਬਸੰਤੇ। ਨਿਸਿ ਬਾਸੁਰ ਹਰਿਹਰਿ ਸਿਮਰੰਤੇ। ਸ਼੍ਰੀ ਗੁਰ ਅੰਗਦ ਜਨਮੇ ਜਿਨਕੇ। ਕਹਿੰ ਲੌ ਕਹੌਂ ਮਹਾਤਮ ਤਿਨ ਕੇ॥੭॥ਜਨਮ ਹਰੀ ਕੇ ਗ੍ਰਾਮ ਭਯੋ ਹੈ। ਆਨ ਥਾਨ ਪੁਨ ਬਸਨ ਕਿਯੋ ਹੈ। ਪੰਦ੍ਰਹਿ ਸਤ ਸਤਾਹਠਾ[18] ਸੰਮਤ[19]†।ਫੇਰੂ ਸੁਤ ਜਨਮਜੋ ਗੁਰੂ ਸੰਮਤ[20] ॥੮॥ ਪਹੁੰਚੇ ਸ਼੍ਰੀ ਨਾਨਕ ਕੀ ਸ਼ਰਨੀ। ਸੇਵਾ ਬਿਖੇ ਨੀਕ ਕਰਿ ਕਰਨੀ। 'ਜਉ ਭਉ ਪ੍ਰੇਮ ਖੇਲਣ ਕਾ ਚਾਉ। ਸਿਰੁ ਧਰਿ ਤਲੀ ਗਲੀ ਮੇਰੀ ਆਉ'

[1]ਸੱਤਰ (੭੦) ਸਾਲ ਧਰਤੀ ਤੇ ਰਹੇ। [2]ਭਜਾਨਕ (ਤ੍ਰਿਸ਼ਨਾ ਰੂਪੀ) ਤਪਤ ਨਾਲ ਸੰਸਾਰ ਦੇ ਜੀਵ ਦੁਖੀ ਸਨ। [3]ਚੰਦਰਮਾਂ ਵਾਙੂ। [4]ਪ੍ਰਗਟ ਹੋਕੇ। [5]ਅੜਿਆ। [6]—੧੫੯੬। [7]ਅੰਨ੍ਹੇਰੇ ਪੱਖ ਦੀ। [8]ਸਮੇਤ ਸਰੀਰ ਦੇ। [9]ਰਾਵੀ ਦੇ ਸੁੰਦਰ ਕੰਢੇ। [10]ਪ੍ਰਗਟ ਹੈ। [11]ਸ੍ਰੇਸ਼ਟ। [12]ਪਵਿੱਤਰ ਆਤਮਾ ਵਾਲੇ। [13]ਪਵਿੱਤ੍ਰਤਾ ਦਾ ਘਰ। [14]ਪਤਿਬ੍ਰਤਾ। [15]ਸ੍ਰੇਸ਼ਟ ਇਸਤਰੀ। [16]ਪੁੰਨਾਂ ਦਾ ਪਾਰਾਵਾਰ ਨਹੀਂ ਸੀ। [17]ਪਿੰਡ ਦਾ ਨਾਮ ਹੈ।[18]—੧੫੬੭।[19]ਸਾਲ ਬਿਕ੍ਰਮੀ [ਸੰਸਃ, ਸੰਵਤ੍]। [20]ਤੁੱਲਜ [ਸੰਸਃ,ਸੰਮਿਮਤ=ਤੁੱਲਜ, (ਅ) ਸਮਮਤ=ਪ੍ਰੇਮੀ, ਪਿਆਰਾ। (ਏ) ਸਮਮਤਿ=ਇਕ ਮਨ ਵਾਲਾ, ਆਸ਼ੇ ਅਨੁਕੂਲ]। *ਬਾਜ਼ੇ ਲਿਖਤੀ ਨੁਸਖਿਆਂ ਵਿਚ ਅਗਲੇ ਹਰ ਅੰਸੂ ਦੇ ਆਦਿ ਵਿਚ 'ਭਾਈ ਰਾਮ ਕੌਰ ਵਾਚ' ਪਾਠ ਆਉਂਦਾ ਹੈ, ਇਹ ਪਾਠ 'ਰਾਮ ਕਉਰ', 'ਰਾਮ ਕੁਇਰ' ਆਦਿ ਹਨ, ਪਰ ਭਾਵ ਇਕੋ ਵਜਾਕਤੀ ਤੋਂ ਹੈ।

†ਸ਼੍ਰੀ ਗੁਰੂ ਜੀ ਦਾ ਅਵਤਾਰ ਸੰਮਤ ੧੫੬੭ ਦਾ ਸਿੱਧ ਹੁੰਦਾ ਹੈ।

॥ ੯ ॥ ਇਮ ਕਹਿਬੋ ਜਿਨਿ ਸਫਲ ਕਿਯੋ ਹੈ । ਅਤਿ ਰਿਝਾਇ ਸ੍ਰੀ ਗੁਰੂ ਲਿਯੋ ਹੈ। ਜਿਨਹੁੰ ਨ ਅਜ਼ਮਤ ਕਹੂੰ ਜਨਾਈ। ਅਜਰ ਜਰਨ ਧ੍ਰਿਤ ਛਿਤਿ ਸਮਤਾਈ ॥ ੧੦ ॥ ਜਿਨਕੇ ਗੁਨ ਕਹੁ ਬਰਨੈ ਕੌਨ। ਬਾਨੀ ਸ਼ੇਸ਼ ਦੇਖ ਰਹਿੰ ਮੌਨ[1] । ਖੀਵੀ[2] ਸਤੀ ਭਾਰਜਾ ਹੋਈ। ਭਏ ਆਤਮਜ ਤਿਸਤੇ ਦੋਈ ॥ ੧੧ ॥ ਨਾਮ ਦਾਸੁ*, ਅਰੁ ਦਾਤਾ† ਦੂਵਾ[3]‡। ਜਿਨ ਕੇ ਰਿਦੈ ਗਿਆਨ ਦਿਢ ਹੁਵਾ। ਦ੍ਵਾਦਸ਼ ਬਰਖ ਟਿਕੇ ਗੁਰ ਗਾਦੀ[4]। ਖਸ਼ਟ ਮਾਸ ਨੌ ਦਿਨ ਅਹਿਲਾਦੀ[5]॥੧੨॥ਸੋਲਹਿ ਸਤ ਨੌ[6] ਸੰਮਤ ਔਰ। ਚੌਥ ਚੇਤ ਸੁਦਿ ਨਰ ਸਿਰਮੌਰ[7]।ਤਨ ਕਉ ਤਜਿ ਬੈਕੁੰਠ ਸਿਧਾਰੇ।ਸ਼੍ਰੀ ਗੁਰ ਅਮਰ ਤਖਤ ਬੈਠਾਰੇ ॥ ੧੩ ॥ ਦੋਹਰਾ ॥ ਗ੍ਰਾਮ ਖਡੂਰ ਕੁਵਿੰਦ[8]ਘਰ ਤਹਿੰ ਸਿਸਕਾਰੀ[9] ਦੇਹਿ। ਅਬ ਲੌ ਖਰਨੌ ਕਰੀਰ ਤਰੁ ਕਿਲਕ ਲਗਨੌ ਪਗ ਜੋਹ[10]॥੧੪॥ਚੌਪਈ॥ ਬਾਸਰਕੇ ਇਕ ਗ੍ਰਾਮ ਸੁ ਨਾਮੂ। 'ਤੇਜੋ ਮੱਲ' ਬਸਹਿ ਕਰਿ ਧਾਮੂ। ਰੂਪਕੌਰ ਦਾਰਾ[11] ਤਿਸ§ਕੇਰੀ। ਤਪਸਾ[12]ਕੀਨਸਿ ਜਿਨਹੁੰ ਬਡੇਰੀ ॥੧੫॥ ਜਿਸ ਕੋ ਫਲ ਬਿਦਤਨੌ ਅਸ ਆਇ। ਜਨਮਨੌ ਸੁਤ ਸ਼ੁਭ ਗੁਨ ਸਮੁਦਾਇ। ਸ਼੍ਰੀ ਗੁਰ ਅਮਰਦਾਸ ਬਰ ਨਾਮੂ। ਬ੍ਰਹਮਗਿਆਨ ਨਿਸ਼-ਚਲ ਕੋ ਧਾਮੂ ।੧੬॥ ਗੁਰ ਅੰਗਦ ਸੇਵੈ ਇਸ ਰੀਤਿ। ਸੁਨ ਰੁਮੰਚ ਹੁਇ ਬਿਸਮਤਿ[13]ਚੀਤ। ਜਬਹਿ ਬਹੱਤੂ ਬਰਖ ਬਯ[14]ਭਈ। ਤਬਹਿ ਆਇ ਗੁਰ ਸੇਵਾ ਲਈ॥੧੭॥ ਦ੍ਵਾਦਸ਼ ਸੰਮਤ ਕਰਿ ਸਸੁਖਾ[15]। ਮੁਰਨੌ ਨ ਮਨ ਕਬਿ, ਰਹਨੌ ਅਦੁਖਾ[16]।ਬੈਸ ਚੁਰਾਸੀ ਸੰਮਤ ਜਬੈ[17]=। ਤਖਤ ਜਗਤ ਗੁਰਤਾ[18] ਟਿਕ ਤਬੈ ॥ ੧੮ ॥ ਕਰਨੌ ਪ੍ਰਕਾਸ਼ਨ ਅਪਨੌ ਆਪਿ। ਕਹੀ ਪੈਜ ਅਪਨੀ

---

[1]ਸਰਸ੍ਵਤੀ ਤੇ ਸ਼ੇਸ਼ਨਾਗ ਦੇਖਕੇ ਚੁਪ ਚਾਪ ਰਹਿ ਜਾਂਦੇ ਹਨ। [2]ਨਾਮ ਹੈ ਗੁਰੂ ਅੰਗਦ ਜੀ ਦੇ ਮਹਿਲਾਂ ਜੀ ਦਾ। [3]ਦੂਜਾ। [4]ਭਾਵ ਗੁਰੂ ਅੰਗਦ ਦੇਵ ਜੀ। [5]ਅਨੰਦ ਦੇਣ ਵਾਲੇ। [6]—੧੬੦੯। [7]ਸ਼੍ਰੋਮਣੀ । [8]ਜੁਲਾਹੇ ਦਾ। [9]ਦਾਹ ਕੀਤਾ। [10]ਜੋਹੜਾ ਕਿੱਲਾ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨਾਂ ਨੂੰ ਲੱਗਾ ਸੀ। [11]ਸੁਪਤਨੀ। [12]ਤਪੱਸਜਾ। [13]ਹੈਰਾਨ ਹੁੰਦਾ ਹੈ ਚਿਤ। [14]ਆਯੂ। [15]ਬਾਰਾਂ ਸਾਲ ਸੇਵਾ ਕਰਕੇ। [ਸੰਸਃ, ਸ਼ੁਸ਼ਖ਼ਾ]। [16]ਦੁਖਾਂ ਤੋਂ ਰਹਿਤ (ਅ) ਅਦੂਸ਼ਤ, ਭਾਵ ਨਿਰਵਿਘਨ ਲਗਾ ਰਿਹਾ। [17]ਅਵਸਥਾ ੮੪ ਸਾਲ ਦੀ ਜਦ ਹੋਈ। [18]ਗੁਰਿਆਈ।

*ਪਾਃ—ਦਾਸੁ। †ਪਾ;—ਦਾਤੂ।

‡ਬੀ ਗੁਰੂ ਅੰਗਦ ਦੇਵ ਜੀ ਦੇ ਘਰ ਇਕ ਸਪੁੱਤ੍ਰੀ ਥੀ ਸੀ, ਇਸ ਭਗਤੀ ਭਾਵਨਾ ਵਾਲੀ ਪਵਿੱਤ੍ਰਾਤਮਾ ਦਾ ਨਾਮ ਬੀਬੀ ਅਮਰੋ ਸੀ, ਦੇਖੋ ਇਸੇ ਰਾਸ ਦਾ ਅੰਸੂ ੧੫, ਅੰਕ ੧।

§ਪਾਃ—ਜਿਨ।

ਕਹੁ ਥਾਪਿ ।-ਜਬ ਲਗਿ ਜਗ ਹਮਰੋ ਤਨ ਰਹੈ । ਸੁਤਮ੍ਰਿਤੁ[1] ਮਾਤ ਪਿਤਾ ਨਹਿੰ ਲਹੈਂ[2]-॥ ੧੯ ॥ ਦੈ ਬਿੰਸਤ ਦਿੱਲੀ ਉਮਰਾਵ[3] । ਤਿਤੇ ਸਿੱਖ ਮੰਜੀ ਸੁ ਬਿਠਾਵ। ਕੌਨ ਕੌਨ ਗੁਨ ਤਿਨ ਕੇ ਭਨੀਅਹਿ। ਜਲ ਤਰੰਗ ਰਜ[4] ਕਨ[5] ਸਮ ਗਨੀਅਹਿ* ॥ ੨੦ ॥ ਰਾਮੋ ਨਾਮ ਭਾਰਜਾ[6] ਅਹੈ।ਜਿਸ ਉਰ ਪਤਿਬ੍ਰਤਿ ਥਾਸਾ ਲਹੈ। ਦੈ ਸੁਤ ਜਿਸਤੇ ਜਨਮਤਿ ਭਏ। ਮੋਹਨ ਨਾਮ ਮੋਹਰੀ ਥਏ ॥੨੧॥ਉਪਜੀ ਸੁਤਾ ਨਾਮ ਜਿਸ ਭਾਨੀ†।ਅਪਰ ਨ ਪਿਖੀਅਹਿ ਜਾਂਹਿ ਸਮਾਨੀ[7]। ਅੱਪ੍ਰਮਾਨ[8] ਬਰ ਭਾਗ ਮਹਾਨਾ। ਜਿਸ ਕੋ ਪਿਤਾ ਗੁਰੂ ਜਗ ਮਾਨਾ॥੨੨॥ਪੁਨਿ ਭਰਤਾ ਨੇ ਗੁਰਤਾ ਪਾਈ। ਜਿਨਹੁ ਉਧਾਰੇ ਨਰ ਸਮੁਦਾਈ। ਪੁਨਹ ਜਗਤ ਕੋ ਗੁਰ ਸੁਤ ਭਯੋ। ਸੁਜਸੁ ਪ੍ਰਕਾਸ਼ ਦਸਹੁੰ ਦਿਸ਼ ਕਯੋ॥੨੩॥ਯਾਂਤੇ ਬਹੁ ਬਡਭਾਗਾ ਭਾਨੀ। ਜਹਿੰ ਕਹਿੰ ਪ੍ਰਗਟ ਨਾਮ ਜਗ ਜਾਨੀਂ। ਸ਼੍ਰੀ ਗੁਰ ਅਮਰ ਪੁੱਤ੍ਰ ਬਡ ਮੋਹਨ। ਦੇਵ ਬਧੂ ਜਿਸੁ ਕਰਹਿੰ ਨ ਮੋਹਨ[9]।੨੪। ਸਿਰ ਤੇ ਨਗਨ ਰਹੈ ਉਨਮੱਤਮ[10]। ਰਿਦੇ ਗਯਾਨ ਦਿਢ ਚੇਤਨ ਸੱਤਮ। ਕਬਿ ਜੁਗ ਹਾਥਨ[11] ਕਰਹਿ ਅਹਾਰੇ। ਰਹੈ ਇਕਾਂਤ ਏਕ ਚੌਬਾਰੇ‡॥੨੫॥ਨੈਂਮ੍ਰਿ ਭਯੋ ਨਹਿੰ ਕਿਸਹਿ ਅਗਾਰੀ। ਅਹੰਬ੍ਰਹਮ ਉਰ ਮਹਿੰ ਦਿਢ ਭਾਰੀ। ਅਨੁਜ ਮੋਹਰੀ ਸੁਮਤਿ ਮਹਾਨੇ।ਪਿਤਾ ਬਾਕ ਸਾਦਰ[12] ਜਿਨ ਮਾਨੇ ॥੨੬॥ਦੋਹਰਾ॥ ਜਗ ਸਾਗਰ ਕੋ ਤਾਰਬੇ ਸਗਰੀ ਸੰਗਤਿ ਪਾਰ। ਭਯੋ ਮੋਹਿਰੀ[13]ਮੋਹਰੀ[14]ਠਾਨਿ ਮਹਾਂ ਉਪਕਾਰ।੨੭। ਚੌਪਈ। ਦੈ ਬਿੰਸਤ[15] ਸੰਮਤ ਹੈ ਇਕਰਸ। ਪੰਚ ਮਾਸ ਅਰੁ ਦਿਵਸ ਇਕਾਦਸ਼। ਗੁਰਤਾ ਗਾਦੀ ਕੀਨਿ ਅਬਾਦੀ।ਗਨ ਉਰ ਦਈ ਗਯਾਨ ਕੀ ਸ਼ਾਦੀ[16]॥੨੮॥ਸੋਲਹਿ ਸਤ ਇਕਤੀਸਾ[17] ਫੇਰ। ਭਾਦੋਂ ਸੁਦਿ ਪੂਰਨਮਾ[18] ਹੇਰ। ਤਨ ਕੋ ਤਜਿ ਬੈਕੁੰਠ ਸਿਧਾਰੇ। ਹਮ ਸੇ ਜਿਨ ਬਹੁ ਪਤਿਤ ਉਧਾਰੇ ॥੨੯॥ ਇਕਸੌ ਖਸ਼ਟ[19]ਬਰਖ

---

[1]ਪੁੱਤਰ ਦੀ ਮੌਤ। [2]ਨਾ ਦੇਖਣ। [3]ਬਾਦੀ ਸੂਬੇ ਦਿੱਲੀ ਦੇ ਪਾਤਸ਼ਾਹ ਦੇ ਸਨ। [4]ਮਿੱਟੀ ਦੇ। [5]ਕਿਣਕੇ। [6]ਮਹਿਲਾ। [7]ਤੁੱਲ। [8]ਬਿਅੰਤ। [9]ਅਪੱਛਰਾਂ ਭੀ ਜਿਸ ਨੂੰ ਮੋਹ ਨਹੀਂ ਸੀ ਸਕਦੀਆਂ। [10]ਮਸਤ। [11]ਦੁਹੀਂ ਹਥੀਂ। [12]ਸਹਿਤ ਆਦਰ। [13]ਆਗੂ। [14]ਨਾਮ ਗੁਰੂ ਜੀ ਦੇ ਛੋਟੇ ਬੇਟੇ ਦਾ। [15]ਬਾਈ ਸਾਲ। [16]ਸਮੂਹ ਸਿੱਖਾਂ ਦੇ ਰਿਦੇ ਵਿਚ ਗਿਆਨ ਦੀ ਖੁਸ਼ੀ ਦਿੱਤੀ। [17]–੧੬੩੧। [18]ਪੂਰਨਮਾਸ਼ੀ। [19]–੧੦੬। *ਪਾ:–ਜਨੀਅਹਿ। ਭਨੀਅਹਿ।

†ਭਾਨੀ ਜੀ ਦੀ ਇਕ ਹੋਰ ਭੈਣ ਭੀ ਸੀ ਜਿਨ੍ਹਾਂ ਦਾ ਨਾਮ 'ਦਾਨੀ' ਬੀਬੀ ਜੀ ਸੀ।

‡ਇਹ ਚੁਬਾਰਾ ਹੁਣ ਤਕ ਗੋਇੰਦਵਾਲ ਵਿਚ ਹੈ।

ਬਧ ਲਹੀ।ਸੰਮਤ ਖਸ਼ਟ[1] ਔਰ ਥੀ ਰਹੀ।ਗੁਰਤਾ ਸਹਿਤ ਦਈ ਹਰਖਾਏ। ਸ਼੍ਰੀਗੁਰ ਰਾਮਦਾਸ ਬੈਠਾਏ ॥੩੦॥ ਲਵਪੁਰਿ ਮਹਿ ਛੱਤ੍ਰੀ ਹਰਿਦਾਸ। ਮਹਾਂ ਸੁਸ਼ੀਲ ਸੁਕ੍ਰਿਤਨ ਰਾਸ[2]। ਖੇਮ ਕੁਇਰ ਜਿਸ ਕੇ ਘਰ ਦਾਰਾ। ਹਿਤ ਕਰਿ ਨਿਤਿ ਪਤਿਬ੍ਰਤਿ ਪ੍ਰਤਿਪਾਰਾ[3] ॥੩੧॥ ਤਿਨ ਤੇ ਉਤਪਤਿ ਭਏ ਸੁ ਨੰਦ। ਸ਼੍ਰੀ ਗੁਰ ਰਾਮਦਾਸ ਕੁਲਚੰਦ। ਭਏ ਜੁ ਕੁਲ ਭੱਲਨ ਕੇ ਭੂਖਨ[4]। ਭਾਨੀ ਤਿਨ ਕੀ ਸੁਤਾ ਅਦੂਖਨ[5] ॥੩੨॥ ਸੋਢੀ ਬੰਸ ਚੰਦ[6] ਕਹੁ ਬਨਾਹੀ। ਰਹੀ ਜੁ ਬਹੁ ਪਿਤ ਕੇ ਢਿਗ ਚਾਹੀ। ਗੋਇੰਦਵਾਲ ਪੁਰੀ ਬੱਖਸ਼ਾਤੀ[7]।ਤਹਾਂ ਬਸਤਿ ਬੀਤੇ ਦਿਨ ਰਾਤੀ॥੩੩॥ਤੀਨ ਪੁੱਤ੍ਰ ਉਪਜੇ ਤਿਨ ਕੇਰੇ। ਸ਼੍ਰੀ ਅਰਜਨ, ਪ੍ਰਿਥੀਆ ਸੁ ਬਛੇਰੇ। ਤ੍ਰਿਤਿਯੇ ਮਹਾਂਦੇਵ ਜਿਹ ਨਾਮ। ਮਹਾਂਗੰਭੀਰ[8] ਧੀਰ ਅਭਿਰਾਮ॥੩੪॥ਸ਼੍ਰੀ ਗੁਰ ਰਾਮਦਾਸ ਜਗ ਭਾਯੋ। ਗੁਨ ਅਨੇਕ ਜੁਤਿ ਭਖਤ ਸੁਹਾਯੋ। ਸੰਮਤ ਖਸ਼ਟ ਇਕਾਦਸ਼ ਮਾਸ। ਦਿਵਸ ਅਸ਼ਟ ਦਸ ਸ਼੍ਰੀ ਸੁਖ ਰਾਸ* ॥੩੫॥ ਗੁਰਤਾ ਗਾਦੀ ਪਰ ਥਿਤਿ ਰਹੇ। ਜਿਨਤੇ ਅਨਿਕ ਦਾਸ ਗਤਿ ਲਹੇ। ਸੋਲਹ ਸਤ ਅਠਤੀਸਾ ਸਾਲ। ਭਾਦੋਂ ਸੁਦੀ ਤੀਜ ਗੁਰ ਦਯਾਲ॥੩੬॥ਤਜਿ ਸਰੀਰ ਬੈਕੁੰਠ ਪਧਾਰੇ।ਸ਼੍ਰੀ ਅਰਜਨ ਜੀ ਤਖਤਬਿਠਾਰੇ। ਪੁਨ ਸੋਢਿਨਿ ਕੁਲ ਮਹਿ ਗੁਰਿਆਈ। ਹੋਤਿ ਭਈ ਗੁਰ ਦਸਮੇ ਤਾਈਂ ॥ ੩੭॥ਪੰਚਮ ਪਾਤਿਸ਼ਾਹ ਜਬਿ ਭਏ।ਤਾਲ ਸੁਧਾਸਰ ਤਬਿ ਨਿਰਮਏ[9]।ਬੀੜ ਗ੍ਰੰਥਸਾਹਿਬ ਕੀ ਹੋਈ।ਜਿਸ ਪਠਿਕੈ[10]ਗਤਿ ਲਹਿ ਸਭਿ ਕੋਈ॥੩੮॥ਗੰਗਾ ਨਾਮ ਭਾਰਜਾ ਬਨਾਹੀ।ਸਾਧ੍ਵੀ[11]ਕੋ ਗੁਨ ਸਭਿ ਜਿਸ ਮਾਂਹੀ।ਨੰਦਨ ਉਪਜਯੋ ਇਕ ਕੁਲ ਚੰਦ। ਬਡ ਧਨੁਧਰਿ[12] ਸ਼੍ਰੀ ਹਰਿ ਗੋਬਿੰਦ ॥੩੯॥ ਧੀਰ ਧਰਮ-ਧ੍ਵਜ ਸ਼੍ਰੀ ਗੁਰ ਅਰਜਨ।ਬਿਸਤੀਰਤਿ[13]ਜਿਤ ਕਿਤ ਜਸੁ ਅਰਜੁਨ[14]। ਜਗ ਕਰਤੱਬਜ ਕਰੇ ਸ਼ੁਭ ਭਾਰੇ। ਭਗਤਿ ਬਿਥਾਰਿ[15] ਅਨਿਕ ਜਨ ਤਾਰੇ ॥ ੪੦॥ਬਿੰਸਤ ਚਤੁਰ ਬਰਖ ਨਵ ਮਾਸ। ਇਕ ਦਿਨ ਊਪਰ ਸ਼੍ਰੀ ਸੁਖਰਾਸ[16]। ਗੁਰਤਾ ਲਹਿ ਸਰੀਰ ਕਉ ਧਾਰਾ। ਪੁਨਹਿ ਚਹਯੋ ਸਚਖੰਡ ਸਿਧਾਰਾ॥੪੧॥

---

[1]ਛੇ ਬਰਸ। [2]ਪੁੰਨਾਂ ਦੀ ਖਾਣ। [3]ਪਾਲਿਆ। [4]ਭੱਲਿਆਂ ਦੀ ਕੁਲ ਦੇ ਗਹਿਣੇ, ਭਾਵ ਗੁਰੂ ਅਮਰ ਦਾਸ ਜੀ। [5]ਪਵਿੱਤਰ। [6]ਭਾਵ ਸ਼੍ਰੀ ਗੁਰੂ ਰਾਮਦਾਸ ਜੀਨਾਲ। [7]ਪ੍ਰਗਟ। [8]ਨਿਰਹੱਲ। [9]ਅੰਮ੍ਰਿਤਸਰ ਤਦੋਂ ਰਚਿਆ। [10]ਪੜ੍ਹਕੇ। [11]ਪਤਿਬ੍ਰਤਾ। [12]ਧਨੁਖ ਧਾਰੀ। [13]ਫੈਲਿਆ। [14]ਉੱਜਲ। [15]ਵਿਸਤੀਰਨ ਕਰਕੇ। [16]ਸੁਖਾਂ ਦੀ ਖਾਨ। *ਪਾਃ—ਸ਼੍ਰੀ ਮਖ ਰਾਸ।

ਦੋਹਰਾ ॥ ਖੋੜਸ ਸਤ ਤ੍ਰੈਸਠ[1] ਅਧਿਕ ਜੇਸ਼ਟ[2] ਮਾਸ ਮਹਾਨ। ਸੁਦੀ ਚੌਥ ਦਿਨ ਮਹਿੰ ਗੁਰੂ ਕੀਨ ਬਿਕੁੰਠ ਪਯਾਨ ॥ ੪੨ ॥ ਇਤ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਗੁਰੂ ਪਰਨਾਲੀ*' ਪ੍ਰਸੰਗ ਬਰਨਨੰ ਨਾਮ ਸਪਤਮੋ ਅੰਸੂ ॥ ੭ ॥

੮. [ਗੁਰ ਪਰਨਾਲੀ]

ਚੌਪਈ ॥ ਪੁਨ ਸ਼੍ਰੀ ਹਰਿ ਗੋਬਿੰਦ ਗੁਰੂ ਹੋਏ। ਪ੍ਰਭੂ ਪੀਰੀ ਅਰੁ ਮੀਰੀ ਦੋਏ। ਜਨਮ ਲੀਨ ਜਹਿੰ ਗ੍ਰਾਮ ਵਡਾਲੀ।ਬਲੀ ਮਹਿਦ[4] ਤਨ ਛੀਲ[5]ਬਿਸਾਲੀ॥ ੧॥ਦਾਰਾ ਭੀਨ*ਸੁਸ਼ੀਲਾ[6]ਬਨਾਹੀ। ਇਕ ਦਮੋਦਰੀ ਦੁਤਿ ਮਰਵਾਹੀ। ਨਾਮ ਨਾਨਕੀ ਤ੍ਰਿਤਿਯਾ ਕੇਰਾ। ਮਨ ਸਿਮਰਤਿ ਜਿਨ ਅਨੰਦ ਘਨੇਰਾ॥ ੨ ॥ ਪੰਚ ਪੁੱਤ੍ਰ ਇਨ ਤੇ ਉਤਪੱਤਾ। ਜੇਠੋ ਸ਼੍ਰੀ ਬਾਬਾ ਗੁਰਦਿੱਤਾ। ਸੂਰਜ ਮਲ ਅਰੁ ਅਨੀਰਾਇ ਭਨਿ। ਅਟਲਰਾਇ ਬ੍ਰਹ-ਗ੍ਯਾਨ ਸਭਿਨਿ ਮਨ ॥੩ ॥ ਪੰਚਮ ਭੇ ਸ਼੍ਰੀ ਤੇਗਬਹਾਦਰ†। ਨਿਕਟ ਬਿਠਾਵਹਿੰ ਜਿਨ ਪਿਤ ਸਾਦਰ[7]। ਸ਼੍ਰੀ ਗੁਰ ਹਰਿਗੁਬਿੰਦ ਸਮ ਸ਼ੇਰ[8]।ਹਤੇ ਤੁਰਕਗਨ ਗਹਿ ਸ਼ਮਸ਼ੇਰ ॥੪॥ਗ੍ਰਹਨ ਦਾਸਨ ਕੇ ਕਾਰ ਸੁਧਾਰੇ। ਜਗ ਮਹਿੰ ਕੀਰਤਿ ਬਹੁ ਬਿਸਤਾਰੇ।ਇਕਤ੍ਰੈਂਸਤ ਸੰਮਤ[10]ਦਸ ਮਾਸ। ਖਟਦਿਨ ਗੁਰਤਾ ਥਿਤਿ ਸੁਖਰਾਸ ॥੫॥ ਸੋਲਹਿ ਸਤ ਪਚਾਨਵੇ[11]ਸਾਲ। ਚੇਤ ਪੰਚਮੀ ਸ਼ੁਦੀ ਕ੍ਰਿਪਾਲ।ਸੱਚਖੰਡ ਕੋ ਤਬਹਿਪਧਾਰੇ। ਸ਼੍ਰੀ ਹਰਿਰਾਇ ਤਖਤ ਬੈਠਾਰੇ ॥੬॥ ਸ਼੍ਰੀ ਬਾਬਾ ਗੁਰਦਿੱਤਾ ਰੂਪ[12]। ਬਨਾਹੀ ਨੈਤੀ[13]‡ ਨਾਮ ਅਨੂਪ। ਦੋ ਸੁਤ ਇਨਤੇ ਉਤਪਤਿ ਹੋਏ। ਸ਼੍ਰੀ ਹਰਿਰਾਇ ਧੀਰ ਮਲ ਦੋਏ ॥੭॥ ਟਿਕਨੋ ਪਿਤਾਮੇ[14] ਤੇ ਗੁਰ ਪੋਤਾ। ਦੀਨ ਦੁਨੀ ਖੰਭਿ ਭਾਰ ਖਲੋਤਾ । ਕੀਰਤ ਪੁਰਿ ਮਹਿੰ ਜਨਮੁ ਭਯੋ ਹੈ। ਸ਼੍ਰੀ ਹਰਿਰਾਇ ਗੁਰੂ ਸੁ ਥਿਯੋ ਹੈ ॥ ੮ ॥ ਬਹੁ ਦਾਸਨ ਕੋ ਕਰਿ ਬਖਸ਼ੀਸ਼। ਹੁਤੇ ਰੰਕ[15]ਜੋ ਭਏ ਮਹੀਸ਼[16]। ਬਨਾਹੀ ਮਹਿਲਾ ਅਸ਼ਟ§ ਮਹਾਨੀ । ਕਿਸ਼ਨ ਕੁਇਰ, ਕੌਟਿ

---

[1]—੧੬੬੩ । [2]ਜੇਠ । [3]ਸ਼ਜਰਾ, ਬੰਸਾਵਲੀ । [4]ਮਾਲਕ । [5]ਮਹਾਂਬਲੀ । [6]ਕੱਦ । [7]ਸੁਸ਼ੀਲ ਸੁਭਾਵ ਵਾਲੀਆਂ । [8]ਸਹਿਤ ਆਦਰ । [9]ਸ਼ੇਰ ਵਾਂਗ । [10]ਇਕੱਤੀ ਸਾਲ । [11]—੧੬੯੫ । [12]ਰੂਪਵਾਨ=ਸੁੰਦਰ । [13]ਨਾਮ ਹੈ ਬੀਬੀ ਦਾ । [14]ਦਾਦੇ ਤੋਂ । [15]ਕੰਗਾਲ । [16]ਰਾਜੇ ।

*ਦੇਖੋ ਰਾਸ ੪ ਅੰਸੂ ੨੭ ਅੰਕ ੪੬ ਦੀ ਹੇਠਲੀ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਦੇ ਵਿਆਹਾਂ ਪਰ ਟੂਕ । †ਛੇਵੇਂ ਗੁਰਾਂ ਦੀ ਇਕ ਸਪੁੱਤ੍ਰੀ ਬੀਬੀ ਵੀਰੋ ਜੀ ਥੀ ਸੀ ।

‡ਪਾਃ—ਨੱਤੀ । §ਇਹ ਗਿਣਤੀ ਥੀ ਗਲਤ ਹੈ, ਵਿਸ਼ੇਸ਼ ਦੇਖੋ ਸ਼੍ਰੀ ਗੁਰੂ ਹਰਿਰਾਇ ਜੀ ਦੇ ਪ੍ਰਸੰਗ ਵਿਚ ਰਾਸ ੧੦ ਅੰਸੂ ੧੩ ਅੰਕ ੯ ਤੇ ਰਾਸ ੪ ਅੰਸੂ ੨੭ ਅੰਕ ੪੬ ਦੀ ਹੇਠਲੀ ਟੂਕ ।

ਕੱਲਜਾਨੀ ॥੬॥ਤੋਖੀ, ਅਪਰ ਅਨੋਖੀ ਨੀਕੀ[1]।ਰਾਮਕੁਇਰ*, ਅਰੁ ਨਾਮ ਲਡੀਕੀ। ਸਪਤਮਿ ਹੈ ਸ਼੍ਰੀਪ੍ਰੇਮਕੁਮਾਰੀ। ਅਸ਼ਟਮ ਚੰਦਕੁਇਰ ਸੁਖਕਾਰੀ† ॥ ੧੦ ॥ ਦੋ ਸੁਤ ਸ਼੍ਰੀ ਹਰਿਰਾਇ ਉਪਾਏ। ਰਾਮਰਾਇ ਹਰਕ੍ਰਿਸ਼ਨ ਸੁਹਾਏ। ਜਗ[2] ਜਨਮੇ ਕੀਰਤਿਪੁਰਿ ਮਾਂਹੀ।ਬ੍ਰਿਧੇ ਸਰੀਰ ਸੁਖਦ ਥਲ ਤਾਂਹੀ[3]॥੧੧॥ ਸੰਮਤ ਤ੍ਰੈ ਬਿੰਸਤ[4] ਖਟ ਮਾਸ । ਦਿਵਸ ਚਤੁਰ ਦਸ ਲੈ ਸੁਖਰਾਸ[5]। ਗੁਰਤਾ ਗਾਦੀ ਪਰ ਥਿਤਿ ਰਹੇ। ਸ਼੍ਰੀ ਹਰਿਰਾਇ ਦਾਸ ਦੁਖ ਦਹੇ॥੧੨॥ ਸੰਮਤ ਸੱਤ੍ਰਹ ਸਤ ਅਸ਼ਟਾਦਸ਼[6]। ਕਾਤਕ ਵਦਿ ਨਵਮੀ ਮਹਿ ਸੁਖ ਬਸਿ। ਸ਼੍ਰੀ ਹਰਿ ਕ੍ਰਿਸ਼ਨ ਤਖਤ ਗੁਰਿਆਈ।ਬੈਠੇ ਸਿਸੁ[7]ਅਤਿ ਬੈਸ ਸੁਹਾਈ॥੧੩॥ ਦਿੱਲੀ ਮਹਿੰ ਗਮਨੇ ਕਿਸਿ ਹੇਤ । ਤਹਿੰ ਤਨ ਤਜਾਗਜੋ ਕ੍ਰਿਪਾਨਿਕੇਤ । ਜੁਗ ਸੰਮਤ[8] ਅਰੁ ਪੰਚ ਮਹੀਨੇ। ਦਿਨ ਉਨੀਸ ਗੁਰਤਾ ਪਦ ਕੀਨੇ॥੧੪॥ ਦੋਹਰਾ ॥ ਸੰਮਤ ਸੱਤ੍ਰਾ ਸੈ ਬਿਤੇ ਊਪਰ ਬੀਸਰੁਏਕ[9] । ਚੇਤ ਸੁਦੀ ਚੌਦਸ ਦਿਵਸ਼ ਸ਼੍ਰੀ ਗੁਰੁ ਜਲਧਿ ਬਿਬੇਕ[10] ॥ ੧੫ ॥ ਚੌਪਈ॥ਏਕ ਜਾਮ ਖਟ ਘਟੀ ਬਿਤਾਏ। ਨਿਸਾ[11] ਬਿਖੇ ਸ਼੍ਰੀ ਗੁਰੁ ਸਮਾਏ।'ਬਾਬਾ'ਕਹਮੋ'ਬਕਾਲੇ ਮਾਂਹਿ[12]। ਅਤਿਗੁਰ ਤੇਗ ਬਹਾਦਰ ਤਾਂਹਿ ॥ ੧੬ ॥ ਅਰਪਤਿ ਭਏ ਤਿਨਹਿ ਗੁਰਿਆਈ। ਤਖਤ ਬਿਰਾਜੇ ਸਿਖ ਸੁਖਦਾਈ[13]। ਸ਼੍ਰੀ ਗੁਰ ਹਰਿ ਗੋਬਿੰਦ ਕੇ ਨੰਦ[14]। ਸੋਢੀ ਬੰਸ਼ ਗਗਨ[15] ਕੇ ਚੰਦ ॥ ੧੭ ॥ ਮਾਤ ਨਾਨਕੀ ਜਿਨ ਕੀ ਜਾਨਿ।ਜਨਮ ਸੁਧਾਸਰ ਪੁਰਿ ਕੇ ਥਾਨਾ॥ ਗੁਜਰੀ ਮਹਿਲਾ ਸ਼ੁਭ ਬਨਾਹੀ। ਤਪ ਕੋ ਤੇਜ ਪੁੰਜ ਜਿਨ ਮਾਂਹੀ॥੧੮॥ ਤਿਨ ਕੇ ਪੁੱਤ੍ਰ ਭਏ ਬਡ ਸੂਰੇ। ਦੇਗ ਤੇਗ ਦੁਹੂੰਅਨ ਕੇ‡ਪੂਰੇ। ਜਿਨ ਧਰਿ ਕਲਗੀ ਸ਼ੱਤ੍ਰੁ ਬਿਦਾਰੇ[16] । ਤੁਰਕ ਪਹਾਰੀ ਅਰੇ ਸੁ ਮਾਰੇ ॥੧੯॥ ਇਮ ਸ਼੍ਰੀ ਤੇਗ ਬਹਾਦਰ ਭਏ।ਦਾਸ ਅਨੇਕ ਉਧਾਰਨ ਕਏ। ਸੰਮਤ ਦਸ ਅਰ ਸਪਤ ਮਹੀਨਾ।ਦਿਨ ਇਕੀਸ ਗੁਰਤਾ ਪਦ ਲੀਨਾ ॥ ੨੦ ॥ ਤਨ ਤਜਾਗਨ ਕੋ ਸਮੋ ਸੁ ਪਾਇ। ਤੁਰਕੇਸ਼ੁਰ

---

[1]ਸ੍ਰੇਸ਼ਟ। [2]ਦੋਵੇਂ। [3]ਸੁਖ ਦਾਤੇ ਸਰੀਰ ਵਡੇ ਹੋਏ ਓਸੇ ਥਾਂ (ਭਾਵ ਕੀਰਤਪੁਰ ਵਿਚ)। [4]੨੩। [5]ਭਾਵ ਗੁਰੂ ਜੀ। [6]—੧੭੧੮। [7]ਬਾਲਕ (ਅਵਸਥਾ)। [8]ਦੋ ਸਾਲ। [9]—੧੭੨੧। [10]ਗਿਆਨ ਦੇ ਸਮੁੰਦਰ। [11]ਰਾਤ੍ਰੀ। [12]ਬਾਬਾ ਬਕਾਲੇ ਵਿਚ ਹੈ (ਸਤਿਗੁਰੂ ਤੇਗ ਬਹਾਦਰ ਜੀ)। [13]ਸਿੱਖਾਂ ਨੂੰ ਸੁਖ ਦੇਣ ਵਾਲੇ (ਗੁਰੂ ਤੇਗ ਬਹਾਦਰ ਜੀ)। [14]ਸਪੁੱਤਰ। [15]ਅਕਾਸ਼। [16]ਵੈਰੀ ਨਾਸ਼ ਕੀਤੇ। *ਪਾ:—ਚੰਦ ਕੁਇਰ, ਜੋ ਅਸ਼ੁਧ ਜਾਪਦਾ ਹੈ।

†ਪਾ:—ਸੁਖਿਆਰੀ। ‡ਪਾ:—ਮੇਂ।

ਸਿਰ ਦੋਸ਼ ਚਢਾਇ। ਹਿੰਦਵਾਨੇ ਕੀ ਰਾਖਨ ਕਾਨ[1]। ਦਿਯੋ ਸੀਸ ਜਨੁ ਕਰਿਕੈ ਦਾਨ ॥ ੨੧ ॥ ਸੰਮਤ ਸੱਤ੍ਰਾ ਸਹਸ ਬਤੀਸ[2]। ਮੰਗਸਿਰ[3]* ਸੁਦੀ ਪੰਚਮੀ ਬੀਸ†। ਸੁਰਗੁਰ[4] ਦਿਵਸ ਜਾਮ ਜੁਗ[5] ਆਵਾ। ਊਪਰ ਘਟਿਕਾ ਏਕ ਬਿਤਾਵਾ ॥ ੨੨ ॥ ਸਤਿਗੁਰ ਤੇਗ ਬਹਾਦਰ ਰਾਇ। ਦਿੱਲੀ ਪੁਰ ਮਹਿੰ ਮਿਸ ਦਿਖਰਾਇ।ਤਨ ਕੋ ਤਜਾਗ ਬਿਕੁੰਠ ਸਿਧਾਰੇ। ਦੇਵਨ 'ਜੈ ਜੈ' ਸ਼ਬਦ ਉਚਾਰੇ ॥੨੩ ॥ ਅੰਧ ਧੁੰਧ[6] ਜਗ ਖਰਭਰ[7] ਪਰਜੋ‡। ਤੁਰਕਨ ਬਿਖੈ ਤ੍ਰਾਸ ਬਹੁ ਕਰਜੋ।'ਹਾਇ ਹਾਇ' ਸਭਿ ਕਰਿ ਨਰ ਨਾਰੀ। ਤੁਰਕੇਸ਼ੁਰ ਕੋ ਦੇਂ ਬਹੁ ਗਾਰੀ ॥੨੪ ॥ ਤਿਸ ਦਿਨ ਤੇ ਉੱਤਮ ਨਰ ਜਾਨਾ।–ਹਤਿ ਭਾ ਰਾਜ ਤੇਜ ਤੁਰਕਾਨਾ[8]–।ਦਿੱਲੀ ਪੁਰਿ ਕੋ ਤਜਾਗਿ ਨੁਰੰਗਾ।ਬਾਹਰ ਨਿਕਸਿ ਰਹਜੋ ਡਰ ਸੰਗਾ॥੨੫॥ ਪ੍ਰਵਿਸ਼ਜੋ ਪੁਰਿ ਨ ਆਇਕੈ ਸੋਯੋਥਡ ਪਾਪੀ ਨਿਜ ਸਭਿ ਕਿਛ ਖੋਯੋ।ਸਤਿਗੁਰੁ ਕੋ ਕਰਿਕੈ ਅਪਰਾਧੂ।ਹੋਯੋ ਸ਼੍ਰੀਹਤਿ ਦੁਸ਼ਟ ਅਸਾਧੁ[9] ॥੨੬॥ ਜਿਮ ਰਾਵਨ ਦੀਰਘ ਮਦ ਮਾਨੀ[10]। ਛਲ ਬਲ ਤੇ ਸੀਤਾ ਹਰਿ ਆਨੀ[11]। ਕਰਿ ਰਘੁਬਰ ਕੋ ਦੋਸ਼ ਮਲੀਨਾ[12]। ਸਕਲ ਸਮਾਜ ਨਾਸ਼ ਕਰਿ ਲੀਨਾ॥ ੨੭॥ਪਤਿਸ਼ਾਹਤਿ ਬਹੁਪੁਸ਼ਤਨ ਕੇਰੀ[13]।ਸਭਿ ਜਗਦੋਹੀ ਫਿਰਹਿ ਘਨੇਰੀ। ਸੁਰਪਤਿ[14] ਸਮ ਐਸ਼ੁਰਜ ਪ੍ਰਕਾਸ਼ਾ। ਗੁਰੁ ਦੇਹ ਤੇ ਕੀਨਸਿ ਨਾਸ਼ਾ ॥੨੮॥ ਸ਼੍ਰੀ ਗੁਰ ਤੇਗ ਬਹਾਦਰ ਪਾਛੇ। ਸ਼੍ਰੀ ਗੋਬਿੰਦਸਿੰਘ ਭੇ ਗੁਰ ਆਛੇ। ਸ਼੍ਰੀਗੁਜਰੀ ਤੇ ਜਨਮ ਲਿਯੋ ਹੈ। ਪੁਰਿ ਪਟਣੇ ਮਹਿੰ ਖੇਲ ਕਿਯੋ ਹੈ ॥ ੨੯ ॥ ਬ੍ਰਯਨੋ[15]

---

[1]ਲਾਜ। [2]–੧੭੩੨। [3]ਮੱਘਰ। [4]ਵੀਰਵਾਰ। [5]ਦੋਪਹਿਰਾ। [6]ਹਨੇਰੀ ਤੇ ਅੰਧਕਾਰ। [7]ਘਬਰਾਹਟ। [8]ਉੱਤਮ ਪੁਰਸ਼ਾਂ ਨੇ ਜਾਣ ਲਿਆ ਕਿ ਹੁਣ ਤੁਰਕਾਂ ਦੇ ਰਾਜ ਦਾ ਤੇਜ ਨਾਸ਼ ਹੋਇਆ। [9]ਅਸਾਧ ਦੁਸ਼ਟ (ਔਰੰਗਜੇਬ) ਆਪਣੀ ਵਿਭੂਤੀ ਨੂੰ (ਆਪ) ਤਬਾਹ ਕਰਨੇ ਵਾਲਾ ਹੋਇਆ। [10]ਮਦ ਵਿਚ ਮੱਤਿਆ ਹੋਇਆ। [11]ਹਰਿਕੇ ਲੈ ਆਂਦੀ। [12]ਰਾਮਚੰਦ ਦਾ ਅਪਰਾਧ ਕਰਕੇ (ਸੋਲਾ=) ਪਾਪੀ ਹੋ ਗਿਆ ਤੇ। [13]ਪੀੜ੍ਹੀਆਂ ਵਾਲੀ। [14]ਇੰਦ੍ਰ। [15]ਵਧਿਆ।

*ਪਾ:–ਮਗਸਰ। †ਪਾ:–ਬੀਸ। ਸ਼ਾਯਦ ਬੀਸ ਤੋਂ ਮੁਰਾਦ ਵੀਹ ਪ੍ਰਵਿਸ਼ਟੇ ਦੀ ਹੋਵੇ, ਪਰ ਬਾਰਵੀਂ ਰਾਸ ਵਿਚ ਕਵਿ ਜੀ 'ਮੱਘਰ ਪੰਚਮੀ ਸੁਦੀ ਪਛਾਨਹੁ' ਹੀ ਤਾਰੀਖ ਦੇਂਦੇ ਹਨ। (ਅ) ਬੀਸ=ਵੀਸ ਵਿਸਵੇ, ਭਾਵ ਨਿਸ਼ਚਿਤ। ‡ਗੁਰੂ ਜੀ ਦੇ ਸੀਸ ਦੋਣ ਪਰ ਦਿੱਲੀ ਵਿਚ ਹਨੇਰੀ ਚੱਲੀ, ਅੰਧਕਾਰ ਛਾਇਆ, ਦਿਨ ਵੇਲੇ ਤਾਰੇ ਦਿੱਸੇ, ਪ੍ਰਿਥਵੀ ਕੰਬੀ, ਤਵਾਰੀਖ ਮੁਹੀਤ ਆਜ਼ਮ ਤੇ ਮੋਰੁਲ ਮੁਤਾਖਰੀਨ ਦੇ ਕਰਤਾ ਮੁਸਲਮਾਨਾਂ ਨੇ ਭੀ ਇਹ ਲਿਖਿਆ ਹੈ, ਦੇਖੋ ਤਵਾਰੀਖ ਖਾਲਸਾ ਸਫਾ ੧੪੧੬।

ਸਰੀਰ ਬਹੁਰ ਚਲਿਆਏ।ਮਦਰਦੇਸ਼[1]ਨਿਰਖੇ* ਹਰਖਾਏ[2]।ਤੀਨਭਾਰਜਾ† ਜਿਨ ਘਰ ਹੋਈ। ਨਾਮ ਅਜੀਤੋ ਦੀਰਘ[3] ਸੋਈ ॥੩੦॥ ਪੁੱਤ੍ਰ ਤੀਨ ਉਪਜੇ ਬਲ ਭਾਰੀ। ਮਨਹੁੰ ਅਗਨਿ ਤੀਨਹੁੰ[4] ਤਨ ਧਾਰੀ। ਅਪਰ ਸੁੰਦਰੀ ਨਾਮ ਪਛਾਨੋ। ਸ਼ੁਭ ਮਤਿ ਪਤਿਬ੍ਰਤ ਧਰਮ ਨਿਧਾਨੋ[5] ॥ ੩੧ ॥ ਤਿਸਕੇ ਸੁਤ ਅਜੀਤ ਸਿੰਘ ਹੋਵਾ। ਬਹੁ ਰਿਪੁ ਹਤਿ[6] ਜੋ ਰਨ ਮਹਿੰ ਸੋਵਾ[7]‡। ਭੀਸਰ ਸਾਹਿਬ ਦੇਵੀ ਦਾਰਾ। ਤਾਂਹਿ ਖਾਲਸਾ ਪੁੱਤ੍ਰ ਅਪਾਰਾ ॥੩੨॥ ਇਮ ਸਾਹਿਬ ਦਸਮੇ ਪਤਿਸ਼ਾਹੁ। ਤੁਰਕਨ ਸੋਂ ਰਣ ਕਰਿ ਉਤਸਾਹੁ। ਅਨਿਕ ਪ੍ਰਕਾਰਨ ਕੀਨ ਅਖਾਰੇ। ਕਰਿ ਪੁਰਸ਼ਾਰਥ[8] ਕੋ ਰਿਪੁ ਮਾਰੇ ॥ ੩੩ ॥ ਪੰਥ ਖਾਲਸਾ ਉਤਪਤਿ ਕਰਿਕੈ । ਤੁਰਕ ਤੇਜ ਕੀ ਜੜ੍ਹਾਂ ਉਖਰਿਕੈ । ਬਰਖ ਬਤੀਸ ਇਕਾਦਸ਼ ਮਾਸ । ਜਗ ਮਹਿੰ ਕੀਨਸਿ ਧਰਮ ਪ੍ਰਕਾਸ਼ ॥੩੪॥ ਸਿੱਖਨ ਅਨੇਕਨਿ ਕੋ ਗਤਿ[9]ਦੀਨੀ। ਦੁਖ ਤੇ ਬਚੇ ਸ਼ਰਨ ਜਿਨ ਲੀਨੀ। ਸੱਤ੍ਰਹ ਸਹਸ ਪੈਸਠਾ[10]ਊਪਰਾਕਾਤਿਕ ਸ਼ੁਦਿ ਪੰਚੈ ਦਿਨ ਸੁਰਗੁਰ[11]॥੩੫॥ਰਹੀ ਜਾਮਨੀ ਜਾਮ ਸਵਾ ਜਬਿ[12] । ਸੱਚਿਖੰਡ ਪਹੁੰਚੇ ਸ਼੍ਰੀ ਗੁਰ ਤਬਿ। ਅਵਿਚਲ ਨਗਰ ਨਾਮ ਸ਼ੁਭ ਥਾਨ।ਭਯੋ ਦੇਹੁਰਾ ਜੋਤਿ ਮਹਾਨ॥੩੬॥ਸ਼੍ਰੀ ਹਰਿਰਾਇ ਪਾਇ§ ਗੁਰਿਆਈ।ਤਬਹੁ ਨੁਰੰਗੋ ਦਿੱਲੀ ਪਾਈ।ਪਤਿਸ਼ਾਹਿਤ ਕਹੁ ਮਾਲਕ ਭਯੋ। ਰਾਜ ਤੇਜ ਜਿਨ ਬਡ ਬਿਰਧਯੋ[13]॥੩੭॥ਬਹੁਤਨਿ ਕੈ[14]ਕਰਿਕੈ ਅਪਰਾਧੂ॥ ਮਹਾਂ ਕੁਕਰਮਿ, ਕਸ਼ਟ ਦੈ ਸਾਧੂ[15]।ਗੁਰ ਘਰ ਸੋਂ ਬਹੁ ਦ੍ਰੋਹ ਕਮਾਵਾ।ਕਰਨੋ ਅਕਰਮ ਦੁਸ਼ਟ ਦੁਖ ਪਾਵਾ ॥ ੩੮ ॥ ਸੁਨਿ ਸਭਿ ਸਿੰਘ ਪ੍ਰਸੰਨ ਮਹਾਨਾ। ਹਾਥ ਜੋਰਿ ਕੈ ਬਾਕ ਬਖਾਨਾ। ਨੌ ਗੁਰ ਕੀ ਸਭਿ ਕਥਾ ਬਖਾਨੋ। ਤੁਮ ਸਰਬੱਗ ਸਰਬ ਹੀ ਜਾਨੋ ॥ ੩੯ ॥ ਇਹ ਸਭਿ ਪ੍ਰਥਮੇ ਕਥਾ ਸੁਨੱਯੈ। ਗੁਰੁ

---

[1]ਵੈਦਕ ਸਮੇਂ ਵਿਚ ਪੱਛਮ ਵਲ ਕਸ਼ਯਪ ਸਾਗਰ ਦੇ ਦੱਖਣ ਦਾ ਦੇਸ਼। ਪੁਰਾਣਾਂ ਅਨੁਸਾਰ ਰਾਵੀ ਤੇ ਜੇਹਲਮ ਦਾ ਵਿਚਲਾ ਦੇਸ਼। ਪਰੰਤੂ ਹਿੰਦੀ ਲਿਖਤਾਂ ਵਿਚ ਭਾਵ ਪੰਜਾਬ ਤੋਂ ਹੈ, ਜਿਸ ਵਿਚ ਓਹ ਅੰਬਾਲਾ, ਲੁਦਿਹਾਣਾ, ਫੀਰੋਜ਼ਪੁਰ, ਜਮਨਾ ਉਰਾਰਲਾ ਹਿੱਸਾ ਸ਼ਾਮਲ ਸਮਝਦੇ ਹਨ। [2]ਦੇਖਿਆ ਤੇ ਖੁਸ਼ ਹੋਏ। [3]ਵੱਡੀ। [4]ਤਿੰਨ ਅਗਨੀਆਂ ਨੇ। [5]ਖਜ਼ਾਨਾਂ। [6]ਸ਼ਤ੍ਰੂ ਨਾਸ਼ ਕਰਕੇ। [7]ਯੁੱਧ (ਭੂਮਕਾ) ਵਿਚ ਸੁੱਤਾ। [8]ਬਲ। [9]ਮੁਕਤੀ। [10]—੧੭੬੫। [11]ਵੀਰਵਾਰ। [12]ਸਵਾ ਪਹਿਰ ਜਦੋਂ ਰਾਤ ਰਹੀ। [13]ਵਧਾਇਆ। [14]ਬਹੁਤਿਆਂ ਦਾ। [15]ਕਸ਼ਟ ਦੇਣ ਵਾਲਾ ਭਲਿਆਂ ਪੁਰਸ਼ਾਂ ਨੂੰ।

*ਪਾਃ—ਬਿਲਸੋ। †ਤਿਨ ਵਿਆਹਾਂ ਪਰ ਵਿਚਾਰ ਰਾਸਿ ੪ ਅੰਸੂ ੨੭ ਅੰਕ ੪੬ ਦੀ ਹੇਠਲੀ ਟੂਕ ਵਿਚ ਦਿੱਤੀ ਗਈ ਹੈ। ‡ਪਾਃ—ਜੋਵਾ। §ਪਾਃ—ਪਾਸ।

ਚਰਿੱਤ੍ਰ ਕੀਨੋ,ਸਮਝੱਯੈ। ਜਨੋਂ ਜਨੋਂ ਭਏ ਕਹੋ ਸਭਿ ਕਥਾ। ਗੁਰੂ ਪ੍ਰਸੰਗ ਸੁਨਾਵਹੁ ਜਥਾ' ॥ ੪੦ ॥ ਸੁਨੀ ਖਾਲਸੇ ਕੀ ਇਮਿ ਬਾਨੀ। ਸ਼੍ਰੀ ਗੁਰਬਖਸ਼ ਸਿੰਘ ਮਨ ਮਾਨੀ[1]। ਕਥਾ ਸੁਨਾਵਨਿ ਲਾਗਨੋ ਸੋਈ। ਨੌ ਸਤਿਗੁਰ ਕੀ ਜਿਮਿ ਜਿਮਿ ਹੋਈ।੪੧।ਦੋਹਰਾ॥ਸੁਨਤਿ ਭਯੋ ਤਬਿ ਖਾਲਸਾ ਸ਼੍ਰੀ ਗੁਰੂ ਜਸੁਕੋ ਸ੍ਰੌਨ[2]। ਪਠਹਿ ਸੁਨਹਿ ਮਨ ਮਹਿੰ ਗੁਨਹਿ ਪੁਰਹਿ ਕਾਮਨਾ ਤੌਨ[3]॥ ੪੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਗੁਰ ਪਰਨਾਲੀ' ਪ੍ਰਸੰਗ ਬਰਨਨੰ ਨਾਮ ਅਸ਼ਟਮੋ ਅੰਸੂ ॥ ੮ ॥

੯. [ਗੁਰੂ ਅੰਗਦ ਜੀ ਦੀ ਕਥਾ। ਖਡੂਰ ਵਿਚ ਛੁਪਣਾ ਤੇ ਪ੍ਰਗਟ ਹੋਣਾ]

ਦੋਹਰਾ ॥ ਏਕੋ ਰੂਪ ਸੁ ਦਸਮ ਗੁਰੂ ਪਾਰਬ੍ਰਹਮ ਆਨੰਦ। ਪਦ ਅਰਬਿੰਦ ਮੁਕੰਦ ਬਰ ਬੰਦੌਂ ਦੈ ਕਰ ਬੰਦ ॥੧॥ ਸ੍ਰੈਯਾ॥ ਸ਼੍ਰੀ ਗੁਰ ਨਾਨਕ ਪੂਰਨ ਤੇ ਗੁਰਤਾ ਗੁਰੂ ਅੰਗਦ ਨੋ ਜਬਿ ਪਾਈ। ਧਯਾਨ ਰਿਦੈ ਗੁਰ ਮੂਰਤਿ ਕੋ ਠਹਿਰਾਇ ਲਿਯੋ ਜਬ ਦੀਨ ਬਿਦਾਈ[4]। ਬੋ ਬਸ ਹ੍ਵੈ ਬਿਛਰਨੋ ਗੁਰਤੇ ਅਸ਼ਟਾਂਗ[5]ਕਰੀ ਮੁਖ ਕੋ ਰਜ[6] ਲਾਈ।ਨੀਰ ਬਿਲੋਚਨ[7]ਭੂਰ[8]ਬਿਮੋਚਤਿ[9]ਸੋਚਤਿ ਪ੍ਰੇਮ ਮਹਾਂ ਉਮਗਾਈ[10] ॥ ੨ ॥ ਜੀਵ ਸ਼ਰੀਰ ਮਨੋ ਬਿਛਰਨੋ ਬਿਰਹਾਕੁਲ[11]ਤੇ ਉਰ ਬਯਾਕੁਲ ਭਾਰੋ।–ਬੋਲਬ[12]ਨਾਹਿ ਬਨੈ ਗੁਰ ਅੱਗ੍ਯਾ–ਸੰਕਟ ਭੂਸ਼ਨਿ ਠਾਨਿ ਸਹਾਰੋ। ਆਇਸੁ ਮਾਨਿਬੋ ਧਰਮ ਧਰਨੋ,ਤਜਿ ਨਾਂਹਿ ਸਕੈਂ,ਨਹਿੰ ਬਾਕ ਉਚਾਰੋ।ਹੋਇ ਬਿਦਾ ਤਤਕਾਲ ਚਲੇ ਨਿਜ ਗ੍ਰਾਮ ਖਡੂਰ ਕੇ ਪੰਥ ਪਧਾਰੇ ॥੩॥ ਆਵਤਿ ਹੈਂ ਚਿਤ ਮੈਂ ਚਿਤਵੈਂਤਤਿ[13]–ਸ਼੍ਰੀ ਗੁਰ ਰੂਪ ਸੁਭਾਉ ਕ੍ਰਿਪਾਲਾ। ਦੀਨ ਪੈ ਦਯਾਲ, ਪਛਾਨਤਿ ਘਾਲ ਕੋ,ਸੇਵਕ ਕੇ ਬਸਿ ਪ੍ਰੇਮ ਬਿਸ਼ਾਲਾ।ਚਾਹਤਿ ਹੈਂ ਪ੍ਰਸਥਾਨ ਬਿਕੁੰਠ ਕੋ ਮੋਹਿ ਬਡ੍ਡਾਈ ਦੈ ਕੀਨਿ ਨਿਰਾਲਾ।ਸੋਕਟ ਬਜੋਗ[14] ਕੁ ਮੋਹਿ ਬਧਨੋ,ਬਸ ਨਾਂਹਿ ਚਲੈ ਤਿਨ ਕੇ ਬਚ ਨਾਲਾ–॥ ੪॥ ਸ਼੍ਰੀ ਗੁਰ ਅੰਗਦ ਬੀਚ ਖਡੂਰ ਕੇ ਆਇ ਪ੍ਰਵੇਸ਼ ਭਏ ਨਿਜ ਥਾਈਂ।ਮੌਨ ਧਰੇ ਨਹਿੰ ਕੌਨ ਮਿਲੈਂ,ਬਿਚ ਭੌਨ ਬਰੇ ਪਿਖ ਮਾਈ ਭਿਰਾਈ। ਬੂਝਤਿ ਸ਼੍ਰੀ ਗੁਰ ਨਾਨਕ ਕੀ ਸੁਧ[15]ਕੌਨ ਸੇ ਥਾਨ ਤਜੇ ਸੁਖਦਾਈ?। ਕਜੋਂ

[1]ਮੰਨ ਲਈ। [2]ਕੰਨੀਂ। [3]ਉਸ ਦੀ। [4](ਗੁਰ ਨਾਨਕ ਜੀ ਨੇ) ਜਦੋਂ ਕਰਤਾਰ ਪੁਰੋਂ ਵਿਦਾਇਗੀ ਦਿੱਤੀ। [5]ਡੰਡਵੌਤ। [6]ਧੂੜੀ। [7]ਨੇਤ੍ਰਾਂ ਤੋਂ। [8]ਬਹੁਤਾ। [9]ਛੁਟਦਾ ਹੈ। [10]ਬੜੇ ਉਮਾਹ ਵਿਚ ਪ੍ਰੇਮ ਨੂੰ ਹੀ ਸੋਚਦੇ ਹਨ। (ਅ) ਗੁਰੂ ਜੀ ਦੇ ਸਰੂਪ ਨੂੰ (ਸੋਚਿਤ=) ਚੇਤੇ ਕਰਕੇ ਬੜਾ ਪ੍ਰੇਮ ਉਮਗਦਾ ਹੈ। [11]ਵਿਛੋੜੇ ਦੀ ਆਕੁਲਤਾ (ਦੁਖ) ਤੋਂ (ਅ) ਸਾਰੇ (ਭਾਵ ਵਡੇ) ਵਿਛੋੜੇ ਤੋਂ। [12]ਬੋਲਣਾ। [13]ਚਿਤਵਦੇ ਹੋਏ। [14]ਵਿਛੋੜੇ ਦਾ ਦੁੱਖ।

ਤੁਮ ਕੋਠਰੀ ਆਨਿ ਥਿਰੇ ਮਨ ਭੰਗ[1] ਅਹੈ ਮੁਖ ਨਾ ਬਿਕਸਾਈ?' ॥ ੫ ॥ ਤੂਸ਼ਨਿ ਠਾਨਿ ਭਨਸੋ ਕੁਛ ਨਾਂਹਿਨ, ਆਨਨ ਦੀਰਘ ਸ੍ਵਾਸ ਭਰਸੋ । ਲੋਚਨ ਨੀਰ ਬਿਮੋਚਤਿ, ਸੋਚਤਿ, ਲੋਚਤਿ ਹੈਂ ਚਿਤ ਮੇਲ ਕਰਸੋ। ਐਸ ਦਸ਼ਾ ਪਿਖਿ ਜਾਨੀ ਰਿਦੇ ਤਿਨ–ਸ਼੍ਰੀ ਗੁਰ ਨਾ ਇਸ ਲੋਕ ਥਿਰਸੋ। ਆਪਨੇ ਧਾਮ ਬਿਕੁੰਠ ਗਏ ਇਨ ਬਸੋਗ[2]ਭਯੋ ਦੁਖ ਦੀਹ ਧਰਸੋ–॥੬॥ਫੇਰ ਭਿਰਾਈ ਨੇ ਬੂਝਨ ਕੀਨਸਿ'ਸ਼੍ਰੀ ਗੁਰ ਕੋ ਪਰਲੋਕ ਭਯੋ?'।ਯੌ ਸੁਨਿਕੈ ਗੁਰਅੰਗਦ ਨੇ ਤਬਿ ਤਾਂਹੀ ਕੇਸੰਗ ਬਖਾਨ ਕਯੋ।'ਮੋਹਿ ਕਛੂ ਨਹਿੰ ਭਾਵਤਿਹੈ,ਦਿਖਿਬੇ ਸੁਨਿਬੇ ਚਿਤ ਖੇਦ ਥਿਯੋ[3]। ਅੰਤਰਿ ਹੋਇ ਇਕੰਤ ਨਿਰੰਤਰ ਬੈਠਸੋ ਚਹੌਂ ਇਹੁ ਮੇਰੋ ਹਿਯੋ[4] ॥ ੭ ॥ ਜਸੋਂ ਬਿਸਫੋਟ[5] ਪਕਸੋ ਦੁਖ ਦੇਤਿ ਹੈ ਚੋਟ ਲਗੇ ਪੁਨ ਹੈ ਅਧਿਕਾਈ। ਤਿਉਂ ਬਿਵਹਾਰ, ਬਿਲੋਕਨਿ, ਬੋਲਨਿ, ਸ਼ੂੰਨ ਸੁਨੈ ਮੁਝ ਹੈ ਬਿਕੁਲਾਈ[6]।ਕੋਠੜੀਕੋ ਦਰ ਸੋ ਚਿਨ ਦੇਹੁ[7],ਕਹੋ ਕਿਸ ਪਾਸ ਨ, ਕੈਸੇ ਬਤਾਈ[8]। ਮੋ ਪਰ ਯੌਂ ਉਪਕਾਰ ਕਰੋ ਬਿਚ ਬੈਠਿ ਰਹੌਂ ਜਿਮਿ ਹੈ ਨ ਲਖਾਈ[9] ॥ ੮ ॥ ਬੂਝਨਿ ਕੀਨ ਭਿਰਾਈ ਨੇ ਫੇਰ 'ਇਕੰਤ ਰਹੋ ਥਿਤ ਹੈ ਇਸ ਥਾਈਂ।ਕਸੋਂ ਦਰ ਕੋ ਚਿਨਵਾਵਤਿ ਹੋ,ਇਹ ਬਾਤ ਬਨੈ ਨਹਿੰ,ਸੰਕਟ ਪਾਈ'। ਸ਼ੂੰਨ ਸੁਨੇ ਤਿਸ ਤੇ ਕਿਧ ਤੂਸ਼ਨਿ[10] ਫੇਰ ਨਹੀਂ ਕੁਛ ਬਾਨੀ ਅਲਾਈ।ਬੈਠਿ ਰਹੇ ਜੁਗ ਲੋਚਨਮੂੰਦ,ਮਨੋ ਸ਼ਿਵਮੂਰਤਿ ਧਯਾਨ ਲਗਾਈ[11] ॥ ੯ ॥ ਸ਼੍ਰੀ ਗੁਰ ਕੋ ਰੁਖ ਜਾਨਿ ਤਬੈ ਦਰ ਕੋ ਚਿਨਿ[12] ਕੀਨੋ ਹੈ ਬੰਦ ਭਿਰਾਈ। ਫੇਰ ਕਰਸੋ ਇਕ ਸਾਰ ਭਲੇ ਬਹੁ ਪੰਕ[13] ਲਗਾਇ ਕੈ ਕੀਨ ਲਿਪਾਈ। ਕੋਇ ਨ ਜਾਨਿ ਸਕੈ ਦਰੁ ਕੋ ਇਸ ਭਾਂਤਿ ਕਿਯੋ ਜਿਮਿ ਸ਼੍ਰੀ ਗੁਰ ਭਾਈ[14]। ਬੀਤਿ ਗਏ ਇਸਿ ਰੀਤ ਛਿਮਾਸ ਅਲੋਪ ਭਏ, ਨਹਿੰ ਕਾਹੂੰ ਲਖਾਈ॥੧੦॥ ਬੁੱਢੇ* ਆਦਿਕਜੇ ਗੁਰ ਕੇ ਸਿਖ ਹੋਤਿ ਭਏ ਇਕਠੇ ਸਮੁਦਾਏ। ਸ਼੍ਰੀ ਗੁਰੁ ਮੂਰਤਿ ਡੀਠ[15]ਨ ਆਵਤਿ ਸੋ ਭਟਕੰਤਿ ਰਿਦੇ ਮੁਰਝਾਏ। ਕੀਨ ਬਿਚਾਰ ਭਲੇ ਸਭਿ ਹੂੰ ਮਿਲਿ,'ਆਪ ਗੁਰੂ ਬਹੁ ਬਾਰ ਬਤਾਏ।–ਮੇਰੋ ਸਰੂਪ ਪਿਖੋ ਤਨ ਅੰਗਦ, ਭੇਦ ਨਹੀਂ ਇਕ ਮੇਕ ਬਨਾਏ॥ ੧੧ ॥ ਮੋਕਹੁ

---

[1]ਢੱਠਾ ਹੋਇਆ। [2]ਵਿਛੋੜਾ। [3]ਦੁਖ ਹੁੰਦਾ ਹੈ। [4]ਮੇਰਾ ਜੀ ਕਰਦਾ ਹੈ। [5]ਫੋੜਾ [ਅੰਸ: ਵਿਸੋਟ]। [6]ਵਿਆਕੁਲਤਾ। [7]ਬੰਦ ਕਰ ਦੇਹੁ। [8](ਕੋਈ, ਕਿਵੇਂ ਪਿਆ ਪੁੱਛੇ।[9]ਪੜਾ ਨਾ ਲੱਗੇਜਿਵੇਂ।[10]ਚੁੱਪ ਕੀਤੀ। [11]ਮਾਨੋਂ ਸ਼ਿਵ ਦੀ ਮੂਰਤੀ ਧਿਆਨ ਲਾਈ ਬੈਠੀ ਹੈ, ਭਾਵ ਅਚੱਲ ਸਮਾਧੀ ਤੋਂ ਹੈ। [12]ਚਿਣ ਕੇ। [13]ਗਾਰਾ। [14]ਚਾਹਿਆ ਸੀ। [15]ਨਜ਼ਰ। *ਪਾ:–ਬੁੱਢਿ ਤਿ। ਬੁੱਢੇ ਤੇ।

ਸੇਵਨਿ ਚਾਹਤਿ ਜੋ ਗੁਰ ਅੰਗਦ ਸੇਵਹੁ ਪ੍ਰੇਮ ਕਰੇ–'। ਬੁੱਢੇ ਕਹਜੋ 'ਨਿਜ ਥਾਨ ਸਥਾਪਜੋ ਹੈ ਤਾਂਹਿ ਸਰੀਰ ਮੈਂ ਆਪ ਬਰੇ[1]। ਖੋਜਹੁ ਕੌਨ ਸਥਾਨ ਅਹੈ' ਸੁਨਿ ਕੈ ਸਿਖ ਕੋਤਿਕ ਗ੍ਰਾਮ ਫਿਰੇ।ਪ੍ਰੇਮ ਤੇ ਚੌਪ ਬਧੀ ਹਿਤ ਹੇਰਨਿ, ਪ੍ਰੇਰਨ ਕੀਨ ਪ੍ਰਮੋਦ ਧਰੇ[2]॥੧੨॥ਦੋਹਰਾ॥ ਮਿਲਿ ਕਰਿ ਸਭਿਨਿ ਬਿਚਾਰਿਓ –ਗ੍ਰਾਮ ਖਡੂਰ ਮਝਾਰ। ਨਿਕਟਿ ਭਿਰਾਈ ਹੋਹਿਗੋ,ਅਪਰ ਨ ਸੁਨੀਏ ਸਾਰ –॥੧੩॥ ਸ੍ਰੈਯਾ॥ ਬੁੱਢੇ ਤੇ ਆਦਿਕ ਜੇ ਸਮੁਦਾਇ ਗਏ ਸਭਿ ਸਿੱਖ ਖਡੂਰ ਮਝਾਰੀ।ਮਾਈ ਭਿਰਾਈ ਕੇ ਪਾਸ ਮਿਲੇ ਸਗਰੇ ਕਰ ਜੋਰਿ ਨਮੋ ਪਗ ਧਾਰੀ। ਬੂਝਨ ਕੀਨਿ:–'ਕਹਾਂ ਗੁਰ ਅੰਗਦ? ਹੇਰਨ ਕੇ ਹਿਤ ਚਾਹਿ ਹਮਾਰੀ। ਹੈ ਸਫਲੋ ਸਭਿ ਕੋ ਇਤਿ ਆਵਨਿ, ਪਾਵਨ ਪਾਵਨ* ਲੇਹਿ ਨਿਹਾਰੀ[3]' ॥ ੧੪॥ਸ਼ੂੰਨ ਸੁਨੇ ਸਭਿਕੇ ਬਚਨਾ,ਨਹਿ ਬਾਕ ਕਹਜੋ ਤਿਨ ਸੰਗ ਭਿਰਾਈ[4]। ਮੌਨ ਕਰੇ ਮੁਖਬੈਠਿ ਰਹੀ,ਬਿਚ ਭੌਨ ਥਿਰੇ ਸਿਖ ਜੇ ਸਮੁਦਾਈ।ਜਾਨਿ ਗਏ ਮਨ ਮਾਂਹਿ ਤਬੈ,–ਗੁਰਅੰਗਦ ਜੀ ਕਿਤ ਹੈਂ ਇਸਥਾਈਂ–। ਫੇਰਕਰੀ ਬਿਨਤੀ ਕਰ ਜੋਰਿਕੈ.'ਮਾਈ ਜੀ!ਸ਼੍ਰੀ ਗੁਰ ਦੇਹੁ ਬਤਾਈ'॥੧੫॥ਬੈਨ ਕਹਜੋ ਨਹਿ ਭੈ ਕਰਿਕੈ,ਸਭਿਹੂੰ ਮਿਲਿ ਬਾਤ ਬਿਚਾਰਨਿ ਠਾਨੀ।–ਸ਼੍ਰੀਗੁਰ ਅੰਗਦ ਕੀ ਬਰਜੀ[5] ਮਰਜੀ ਬਿਨ ਕਹੋਂ ਸੁ ਬਤਾਇ ਨਿਸ਼ਾਨੀ–। ਬੁੱਢੇ ਨਿਹਾਰਨ ਕੀਨ ਇਤੈ ਉਤ ਕੋਠੜੀ ਦੇਖਿ ਚਹੂੰਦਿਸ਼ਿ ਜਾਨੀ।–ਬੰਦ ਇਹੀ ਦਰ ਜਾਨਜੋ ਪਰੈ ਗੁਰੁ ਹੋਇ ਤੁ ਹੋਇ ਥਿਰੇ ਇਸ ਥਾਨੀ'–॥ ੧੬॥ ਫੇਰ ਮਿਲੇ ਸਭਿ ਸੋਂ ਨਿਰਨੈ ਕਰਿ 'ਹੈਂ ਨਿਸ਼ਚੇ ਇਸ ਕੋਠੜੀ ਮਾਂਹੀ'। ਬੰਦਨ ਠਾਨਿ ਭਨੀ ਬਿਨਤੀ'ਮਮ ਨਾਮ ਬੁਢਾ ਲਖਿ ਆਯੋ ਇਹਾਂ ਹੀ। ਸ਼੍ਰੀ ਗੁਰ ਨਾਨਕ ਦੀਨ ਮੁਝੈ ਬਰ,–ਮੈਂ ਜਹਿ ਹੋਵੋਂ ਪਛਾਨੈਂ ਤਹਾਂ ਹੀ। ਸੰਗਤਿ ਮੇਰੀ ਸਦੀਵ ਕਰੋ ਜੋਈ ਰੂਪ ਧਰੋਂ ਗੁਪਤੈ ਤੁਵ ਨਾਂਹੀ[6]–॥੧੭॥ਆਪ ਅਲੋਪ ਭਏ ਜਬਿ ਤੇ ਤਬਤੇ ਬਹੁ ਬਯਾਕੁਲ ਦੇਖੇ ਬਿਨਾ। ਆਨਿ ਭਏ ਤੁਮ ਗੋਪ ਇਹਾਂ,ਕਿਤ ਸੰਗਤਿ ਜਾਇ ਅਧੀਰ ਮਨਾ।ਖੋਜਿ ਫਿਰੇ ਬਹੁ ਚਿੰਤ ਕਰੈ,ਨਹਿ ਦੇਖਤਿ ਭੇ ਕਿਸ ਥਾਨ ਜਨਾ[7]। ਆਵਹੁ ਬਾਹਿਰ ਰੂਪ ਦਿਖਾਵਹੁ ਸੇਵਹਿਂ ਸਿੱਖ ਅਨੰਦ ਘਨਾ' ॥੧੮॥ ਯੌਂ ਕਹਿ ਬੁੱਢੇ ਨੇ ਆਪਨੈ ਹਾਥ ਉਖਾਰਿ, ਚਿਨਜੋ

[1]ਵੜੇ। [2]ਅਨੰਦ ਨਾਲ ਪੂਰੇ (ਘੱਲੇ) ਹੋਏ (ਭਾਈ ਬੁੱਢੇ ਦੇ)। [3]ਹੋਰਥੇ। [4]ਪਵਿੱਤ੍ਰ ਚਰਨਾਂ ਨੂੰ ਦੇਖ ਲਈਏ। [4]ਭਿਰਾਈ ਨੇ। [5]ਵਰਜੀ ਹੋਈ ਹੈ। [6]ਇਸ ਥਾਂ ਵਿਚ। [6]ਕਿਉਂਕਿ ਤੁਸੀਂ ਸਦਾ ਮੇਰੀ ਸੰਗਤ ਕਰਦੇ ਹੋ, ਜੋ ਰੂਪ ਮੈਂ ਧਾਰਾਂ, ਤੁਹਾਥੋਂ ਲੁਕਿਆ ਨਹੀਂ ਰਹੇਗਾ। [7]ਕਿਸੇ ਥਾਂ ਨਹੀਂ ਦਿੱਸੇ ਸਿੱਖਾਂ ਨੂੰ।

*ਪਾ:–ਪਾਵਨ ਪਾਵ ਪ੍ਰ।

ਦਰ[1] ਖੋਲਨਿ ਕੀਨਾ । ਬੈਠੇ ਸਮਾਧਿ ਅਗਾਧਿ[2] ਕਰੇ ਕਵਲਾਸ ਕੇ ਊਪਰ ਸ਼ੰਭੁ ਅਸੀਨਾ[3] । ਸ਼ਾਂਤਿ ਬ੍ਰਿਤੀ, ਸਮੁਦਾਇ ਰਿਖੀਕ ਅਚੰਚਲ[4] ਹੈਂ, ਇਕ ਰੂਪ ਬਿਲੀਨਾ[5] । ਹੇਰਿ ਸਭੈ ਕਰ ਜੋਰਿ[6] ਖਰੇ, ਅਭਿਬੰਦਨ ਠਾਨਹਿਂ[7] ਹੋਇ ਪ੍ਰਸੀਨਾ[8] ॥੧੯॥ 'ਨਾਂਹਿ ਸਮਾਧਿ ਅਗਾਧਿ ਛੁਟੀ' ਪੁਨਿ ਮਾਈ ਭਿਰਾਈ ਕੇ ਸਾਥ ਕਹੈਂ :–'ਆਪ ਕਹੋ ਜਿਮਿ ਬਾਹਰ ਆਵਹਿਂ,ਦੀਨਦਿਆਲ ਕੀ ਬਾਨਿ ਅਹੈ' । ਕੀਨ ਸਭੈ ਬਿਨਤੀ ਕਰ ਜੋਰਿ 'ਕਰੋ ਕਰੁਨਾ ਗਨ ਸਿੱਖਨ ਚਹੈਂ । ਬੈਠਿ ਸਿੰਘਾਸਨ ਜਸੋ ਕਮਲਾਸਨ[9], ਦੇਹੁ ਦਿਦਾਰ ਕਲੁਖ ਦਹੈਂ[10] ॥੨੦॥ ਦਾਸ ਉਧਾਰਨ ਕੋ ਇਸ ਕਾਰਨ ਆਪ ਗੁਰੂ ਨੇ ਦਈ ਗੁਰ ਗਾਦੀ । ਸੋ ਅਬ ਕਾਰਜ ਕਸੋਂ ਨ ਕਰੋ ਪਰਮਾਰਥ ਕੇ ਹਿਤ ਸਿੱਖਨ ਅਬਾਦੀ।ਦਾਸਨਿ ਕੋ ਉਪਦੇਸ਼ ਬਤਾਵਹੁ ਨਾਮ ਜਪਾਵਹੁ ਜੋ ਪਰਮਾਦੀ[11] । ਸੈਗਤਿ ਬ੍ਰਿੰਦ ਕੀ ਪੰਗਤਿ ਮੈਂ ਥਿਤਿ ਹੋਇ ਕਰੀਜਹਿ ਮੰਗਲ ਸ਼ਾਦੀ[12] ॥ ੨੧॥ ਦਾਸਨ ਕੀ ਬਿਨਤੀ ਸੁਨਿਕੈ ਗਿਨਤੀ ਤਜਿ ਆਨ ਸੁ ਬਾਹਰ ਆਏ।ਪੀਤ ਹੈ ਰੰਗ, ਸੁ ਦੁਬਰੇ ਅੰਗ, ਉਮੰਗ ਮਹਾਂ ਗੁਰ ਜਸੋਂ ਦਰਸਾਏ[13]। ਦੇਖਤਿ ਭੇ ਤਿਨਿ[14] ਦਾਸਨ ਕੋ ਗੁਰ ਨਾਨਕ ਪਾਸ ਜੁ ਥੇ ਸਮੁਦਾਏ।ਪ੍ਰੇਮ ਪ੍ਰਵਾਹਿ[15] ਬਧਸੋ ਉਰ ਮੈਂ ਉਚਰਸੋ ਤਬਿ ਏਕ ਸ਼ਲੋਕ ਬਨਾਏ ॥ ੨੨ ॥

ਸ਼੍ਰੀ ਮੁਖਵਾਕ ॥ ਮਃ ੨ ॥

ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥
ਧ੍ਰਿਗੁ ਜੀਵਣੁ ਸੰਸਾਰਿ ਤਾਕੈ ਪਾਛੈ ਜੀਵਣਾ ॥ ੨ ॥

ਸ੍ਰੋਯਾ।ਸ਼੍ਰੀ ਮੁਖ ਤੇ ਇਮ ਬੋਲਿ ਪ੍ਰਭੂ ਸਭਿ ਬੀਚ ਗੁਰੂ ਤਬਿ ਬੈਠਿ ਗਏ। ਜੋ ਸਿੱਖ ਹੈਂ ਸਮੁਦਾਇ ਤਹਾਂ ਤਿਨ ਦੇ ਦਰਸ਼ਨ ਪਰਸੈਨ ਕਏ*।ਧੀਰਜ ਦੀਨ 'ਭਜੋ ਸ਼ਤਿਨਾਮੁ',ਰਹੇ ਤਿਸ ਧਾਮੁ, ਅਹਾਰ[16] ਖਏ।ਦਾਸ ਲਗੇ ਪਗ ਸੇਵਨ

---

[1]ਬੰਦ ਦਰਵਾਜਾ । [2]ਡੂੰਘੀ । [3](ਮਾਨੋ) ਕੈਲਾਸ਼ ਪਰਬਤ ਤੇ ਸ਼ਿਵਜੀ ਇਸਥਿਤ ਹੋਏ ਹਨ । [4]ਇੰਦਰੀਆਂ ਚੰਚਲਤਾ ਤੋਂ ਰਹਿਤ ਹਨ। [5]ਲਿਵਲੀਨ । [6]ਹਥ ਜੋੜ । [7]ਨਮਸਕਾਰ ਕਰਦੇ ਹਨ । [8](ਤਾਂ ਜੋ) ਪ੍ਰਸੰਨ ਹੋਣ । [9]ਬ੍ਰਹਮਾ । [10]ਪਾਪ ਨਾਸ਼ ਹੋਣ । [11]ਭੁੱਲੇ ਹੋਏ ਜੋ ਹਨ । [12]ਅਨੰਦ ਮੰਗਲ । [13](ਭਾਵੇਂ) ਰੰਗ ਪੀਲਾ ਤੇ ਅੰਗ ਲਿੱਸੇ ਸਨ (ਤਦ ਭੀ ਸਿੱਖਾਂ ਨੂੰ ਜਦੋਂ) ਦਰਸ਼ਨ ਹੋਏ (ਤਾਂ ਬੜੀ) ਉਮੰਗ ਚੜ੍ਹ ਗਈ (ਕਿਉਂਕਿ) ਮਹਾਂ ਗੁਰ (ਭਾਵ ਗੁਰ ਨਾਨਕ) ਵਰਗੇ (ਗੁਰੂ ਜੀ) ਨਜ਼ਰ ਆਏ । (ਅ) ਰੰਗ ਪੀਲਾ ਤੇ ਅੰਗ ਲਿੱਸੇ ਹਨ, (ਪਰ) ਮਹਾਂ ਉਮੰਗ ਹੋਈ ਜਦੋਂ ਗੁਰੂ ਜੀ ਦੇ ਦਰਸ਼ਨ ਹੋਏ । [14](ਗੁਰੂ ਅੰਗਦ ਜੀ ਨੇ) ਡਿੱਠਾ । [15]ਪ੍ਰੇਮ ਦੀ ਲਹਿਰ । [16]ਪ੍ਰਸ਼ਾਦਿ ।　　*ਪਾਃ–ਭਏ ।

ਕੋ,ਅਹੰਮੇਵ[1]ਬਿਨਾ ਗੁਰਦੇਵ ਥਿਏ।੨੩॥ਜੋ ਸਿਖ ਸੇਵਕ ਸ਼੍ਰੀ ਗੁਰੁ ਨਾਨਕ ਸੋ ਸੁਨਿਕੈ ਸਭਿ ਆਵਤਿ ਹੈਂ। 'ਗਾਦੀ ਲਈ ਗੁਰਤਾ[2] ਗੁਰ ਅੰਗਦ ਸੋ ਬਿਦਤੇ[3] ਸੁਨਿ ਪਾਵਤਿ ਹੈਂ। ਦੇਖਤਿ ਜੋਤਿ ਮਹਾਂ ਮੁਖ ਜਾਗਤਿ[4],ਜਨੋਂ ਨਟ ਸਾਂਗ ਬਨਾਵਤਿ ਹੈਂ। ਏਕ ਹੀ ਬੇਖ ਅਨੇਕ ਧਰੇ ਸਭਿ ਲੋਕਨ ਕੋ ਬਿਰਮਾਵਤਿ ਹੈਂ[5] ॥੨੪॥ ਗੁਰਤਾ ਰਥ ਪੈ ਗੁਰ ਸੂਰਜ ਦੂਸਰ ਮਾਸ[6] ਥਿਤੇ ਤਨ ਰਾਜਤਿ ਹੈਂ[7]। ਮੋਹਿ ਅੰਧੇਰ ਕੋ ਦੂਰ ਕਰੈਂ ਅਘ ਚੋਰ[8] ਸ਼ਿਤਾਬ ਹੀ ਭਾਜਤਿ ਹੈਂ।ਬ੍ਰਿੰਦ ਖਿਰੇ ਅਰਬਿੰਦ ਮਹਾਂ ਸਿਖ[9],ਪੋਚਕ ਨਿੰਦਕ[10]ਲਾਜਤਿ ਹੈਂ।ਹੋਤਿ ਪ੍ਰਕਾਸ਼ ਚਹੂੰ ਦਿਸ਼ ਮੈਂ ਤਿਮ ਗਯਾਨ ਰਿਦੇ ਉਪਰਾਜਤਿ ਹੈਂ[11] ॥ ੨੫॥ਸਾਰਬਭੌਮ[12]ਮਹਾਂ ਮਹਿਪਾਲਕਿ[13] ਪੋਸ਼ਿਸ਼[14] ਪੁਰਬ[15] ਕੀ ਤਜਿ ਕੈ। ਸੁੰਦਰ ਔਰ ਨਵੀਨ ਧਰੈ ਤਨ,ਆਇ ਸਭਾ ਥਿਤਿ ਹੈ ਸਜਿ ਕੈ। ਸ਼੍ਰੀ ਗੁਰ ਤਨੋਂ ਧਰਿ ਦੂਸਰੁ ਰੂਪ ਬਿਰਾਜਤਿ,ਸਿੱਖ ਸੁਖੀ ਜਜਿਕੈ[16]। ਸੇਵਕ ਏਕ ਹੀ ਜਾਨਤਿ ਹੈਂ ਗਨ[17] ਨਿੰਦਕ ਨੀਚ ਰਹੈਂ ਲਜਿਕੈ[18] ॥੨੬॥ ਜੋਤਿ ਤੇ ਜੋਤਿ ਪ੍ਰਕਾਸ਼ ਰਹੀ ਜਿਮ ਲਾਗੇ ਮਸਾਲ ਤੇ ਦੂਜੀ ਮਸਾਲਾ। ਘਾਟ ਨ ਬਾਢ ਬਨੈ ਕਬਹੂੰ ਜੁਗ[19] ਹੋਇ ਸਮਾਨ[20] ਪ੍ਰਕਾਸ਼ ਬਿਸਾਲਾ। ਆਨਿ ਸੁਨੈਂ ਉਪਦੇਸ਼ ਕਿਤੇ ਨਰ ਜਾਗਿ ਉਠੇ ਜਿਨ ਭਾਗ ਸੁ ਭਾਲਾ[21]।ਸ਼੍ਰੀ ਗੁਰ ਨਾਨਕ ਕੋ ਨਿਤ ਹੀ ਚਿਤਵੈਂਤਿ ਰਹੈਂ ਖਡ ਰੂਪ ਕ੍ਰਿਪਾਲਾ[22]॥੨੭॥ ਚੌਪਈ॥ ਬੁੱਢੇ ਸੋਂ ਗੋਸ਼ਟ ਨਿਤਿ ਠਾਨੈ। 'ਸ਼੍ਰੀ ਸਤਿਗੁਰ ਕੇ ਚਲਿਤ[23] ਮਹਾਨੈ। ਜਨਮ ਆਦਿ ਅਬ ਲਗਿ ਜੋ ਜਾਨੈ। ਸੋ ਸਭਿ ਰੀਤੀ ਭਲੇ ਬਖਾਨੈ[24] ॥੨੮॥ ਤਬਿ ਬੁੱਢਾ ਬੋਲਨੋ ਸੁਖ ਪਾਇ।'ਐਸੋ ਏਕ ਪੁਰਖ ਲਖਿ ਜਾਇ[25]। ਬਾਲਾ ਜਾਟ ਵਸਹਿ ਤਲਵੈਂਡੀ। ਤਿਨਿ ਬਿਲਾਸ[26] ਦੇਖਨੋ ਨਵਖੰਡੀ[27] ॥ ੨੯॥ ਰਹਨੋ ਸੰਗਿ ਸਤਿਗੁਰ ਕੇ ਸਦਾ।ਸੋ ਤੁਮ ਦਰਸ ਆਇ ਹੈ ਜਦਾ।ਤਿਸਿ ਤੇ ਸੁਨਹੁ ਸਕ-

[1]ਹੰਕਾਰ। [2]ਗੁਰਿਆਈ। [3]ਓਹ (ਗੁਰੂ ਅੰਗਦ ਜੀ) ਪ੍ਰਗਟ ਹੋਏ ਹਨ। [4]ਦੇਖਦੇ ਹਨ (ਕਿ ਓਹੋ) ਮਹਾਨ ਜੋਤ (ਗੁਰ ਨਾਨਕ ਦੀ) ਮੁਖੜੇ ਤੋ ਜਾਗਦੀ ਹੈ। [5]ਮੋਂਹਦੇ ਹਨ। [6]ਮਹੀਨਾ। [7]ਬਿਰਾਜ ਰਹੇ ਹਨ। [8]ਪਾਪ ਰੂਪੀ ਚੋਰ। [9]ਸਮੂਹ ਕਵਲਾਂ ਰੂਪੀ ਸਿੱਖ ਮਹਾਂ ਖਿੜੇ। [10]ਉੱਲੂ ਰੂਪੀ ਨਿੰਦਕ। [11]ਉਤਪਤ ਕਰਦੇ ਹਨ। [12]ਸਾਰੀ ਪ੍ਰਿਥਵੀ ਦਾ ਚੱਕ੍ਰਵਰਤੀ [ਸੰਸਃ, ਸਾਰ੍ਵ ਭੌਮ]। [13]ਵੱਡਾ ਰਾਜਾ। [14]ਪੋਸ਼ਾਕ। [15]ਪਹਿਲੀ। [16]ਸਿੱਖ ਸੁਖੀ ਹੁੰਦੇ ਨੇ ਪੂਜ ਕੇ। [17]ਸਮੂਹ। [18]ਸ਼ਰਮਾ ਕੇ। [19]ਦੇਵੇਂ। [20]ਇਕੋ ਜਿਹੀ। [21]ਮੱਥੇ ਦੇ ਸ੍ਰੇਸ਼ਟ ਭਾਗ। [22]ਭਾਵ, ਸ਼੍ਰੀ ਗੁਰੂ ਅੰਗਦ ਸਾਹਿਬ ਜੀ। [23]ਚਰਿੱਤਰ। [24]ਚੰਗੀ ਤਰ੍ਹਾਂ ਕਹੇ। [25]ਜਾਣਿਆ ਜਾਂਦਾ ਹੈ। [26]ਕੌਤਕ। [27]ਨਵਾਂ ਖੰਡਾਂ ਦਾ।

ਲ ਬਿਰਤੰਤ॥ ਜਥਾ ਚਰਿੱਤ੍ਰ ਕੀਨ ਭਗਵੈਤਾ[1]॥੩੦॥ਏਵਬਿਚਾਰਤਿ ਬਾਲਾ ਆਯੋ। ਗੁਰ ਪ੍ਰਸੰਗ ਤਿਨ ਸਕਲ ਸੁਨਾਯੋ। ਸੋ ਹਮ ਪੁਰਬਿ[2] ਹੀ ਕਹਿ ਆਏ। ਛੰਦ ਚੌਪਈ ਬੰਦ ਬਨਾਏ ॥ ੩੧ ॥ ਸ਼੍ਰੀ ਬਾਬਾ ਨਾਨਕ ਜੀ ਜੈਸੇ। ਕਰੇ ਪ੍ਰਸੰਗ ਸੁਨੇ ਸਭਿ ਤੈਸੇ। ਨਿਸ ਦਿਨ ਪ੍ਰੇਮ ਲਗਯੋ ਤਿਨ ਕੇਰਾ। ਸਿਮਰਹਿੰ ਸਤਿਗੁਰ ਸੰਝ ਸਵੇਰਾ ॥੩੨॥ ਸੁਨੀ ਜੰਨਮ ਸਾਖੀ ਗੁਰ ਸਾਰੀ॥ ਕੁਛ ਬਿਰਾਗ ਤੇ ਧੀਰਜ ਧਾਰੀ॥ ਜਿਨ ਸਿੱਖਨ ਕੇ ਭਾਗ ਬਿਸਾਲ॥ ਸੇਵਹਿੰ, ਬਾਨੀ ਸੁਨਹਿੰ ਰਸਾਲਾ ॥ ੩੩ ॥ ਤਉ ਗੁਰੂ ਅੰਗਦ ਇਸ ਰੀਤਾ। ਬੋਲਹਿੰ ਅਲਪ, ਨ ਠਾਨਹਿੰ ਪ੍ਰੀਤਾ । ਬਾਲਿਕ ਦਸ਼ਾ ਥਿਖੈ ਨਿਤਿ ਰਹੈਂ। ਹਰਖ ਸ਼ੋਕ ਜਿਨ ਲੇਸ਼ ਨ ਅਹੈ ॥ ੩੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅੰਗਦ ਪ੍ਰਗਟ ਹੋਣ' ਪ੍ਰਸੰਗ ਬਰਨਨੰ ਨਾਮ ਨਵਮੋ ਅੰਸੂ ॥ ੯ ॥

੧੦ [ਗੁਰੂ ਜੀ ਦੀ ਨਿੱਤ ਕ੍ਰਿਯਾ। ਸਿੱਧਾ ਦਾ ਮੇਲ ਤੇ ਹੁਮਾਯੂ ਦਾ ਆਉਣਾ]

ਦੋਹਰਾ ॥ ਨਿਤਾਪ੍ਰੱਤਿ ਸ਼੍ਰੀ ਸਤਿਗੁਰੂ ਇਹ ਬਿਧਿ ਕਰਤਿ ਉਚਾਰ*।ਸੁਨਤਿ ਉਚਾਰਤਿ ਸਿੱਖ ਕੋ ਭਉਜਲ ਕਰਿ ਹੈਂ ਪਾਰ ॥੧॥ ਚੌਪਈ ॥ ਜਾਮ ਜਾਮਨੀ ਜਾਗ੍ਰਨ ਹੋਇ। ਸਿਹਜਾ ਤਜਹਿੰ ਸੈਨ ਕੀ[3]ਜੋਇ। ਕਰਹਿੰ ਸੌਚ, ਪੁਨ ਧੋਵਹਿੰ ਪਾਵਨ[4]। ਪਾਵਨ ਹੋਨ†, ਕਰਹਿੰ ਰਦਧਾਵਨ[5] ॥ ੨ ॥ ਬਹੁਰ ਬਦਨਅਰਬਿੰਦ ਪਖਾਰੈਂ।ਸੀਤਲ ਨੀਰ ਸ਼ਨਾਨ ਸੁਧਾਰੈਂ।ਨਿਜ ਅਨੰਦ ਮੈਂ ਨਿਸ਼ਚਲ ਹੋਇ।ਲਗਿ ਸਮਾਧਿ ਨਿਰਵਿਕਲਪ ਜੋਇ ॥ ੩ ॥ ਭਈ ਪ੍ਰਾਤਿ ਸੂਰਜ ਜਬਿ ਨਿਕਸਹਿ।ਕਮਲ ਬਿਲੋਚਨ ਸੁੰਦਰ ਬਿਕਸਹਿੰ।ਪ੍ਰਥਮ ਦ੍ਰਿਸ਼ਟਿ ਜਿਸ ਪਰ ਤਬਿ ਪਰੈ। ਰੋਗੀ ਰੋਗ ਦੁਖੀ ਦੁਖ ਹਰੈ॥੪॥ਆਧਿ ਬਯਾਧਿ ਬਾਧਾ ਜੋ ਪਾਵੈ ॥ ਜਾਨਿ ਸਮੋ ਆਗੇ ਚਲਿਆਵੈ।ਬਯਾਕੁਲ ਹੋਹਿ ਪੀਰ ਤੇ ਜੋਈ।ਦ੍ਰਿਸ਼ਟਿ ਪਰੇ ਸੁਖ ਪਾਵੈ ਤੇਈ ॥੫॥ ਭਈ ਜਗਤ ਮੈਂ ਬਿਦਤ ਸੁ ਬਾਤੀ[6]। ਆਇ ਅਨੇਕ ਖਰੇ ਹੁਇ ਪ੍ਰਾਤੀ।ਸੰਕਟ ਨਸ਼ਟਹਿ,ਸਦਨ ਸਿਧਾਰਹਿੰ।ਜਹਿੰ ਕਹਿੰ ਸ਼੍ਰੀ ਗੁਰ ਸੁਜਸ ਬਿਥਾਰਹਿੰ[7] ॥ ੬ ॥ ਬਹੁਰ ਰਬਾਬੀ ਕਿਰਤਨ ਗਾਵੈਂ। ਸੁਨਹਿੰ ਬੀਚ

---

[1]ਭਾਵ ਗੁਰ ਨਾਨਕ ਦੇਵ ਜੀ ਨੇ। [2]ਪਹਿਲੇ (ਸ਼੍ਰੀ ਗੁਰ ਨਾਨਕ ਪ੍ਰਕਾਸ਼ ਵਿਚ)। [3]ਸੌਣ ਦੀ। [4]ਭਾਵ ਹੱਥ ਪੈਰ। [5]ਦੰਦਾਂ ਨੂੰ ਸਾਫ ਕਰਨਾ (ਦਾਤਣ ਕਰਨਾ)। [6]ਵਾਰਤਾ। [7]ਫੈਲਾਵਨ।

*ਇਥੇ ਪਾਠ 'ਆਚਾਰ' ਠੀਕ ਜਾਪਦਾ ਹੈ ਕਿਉਂਕਿ ਅਗਲੀ ਤੁਕ ਵਿਚ ਦਸਦੇ ਹਨ ਕਿ ਗੁਰੂ ਕੀਆਂ ਇਨ੍ਹਾਂ ਕਰਨੀਆਂ ਦੀ ਕਥਾ ਜੋ ਸਿੱਖ ਸੁਣਦਾ ਤੇ ਕਰਦਾ ਹੈ ਉਸਨੂੰ ਆਪ ਭਉਜਲ ਤੋਂ ਪਾਰ ਕਰਨਗੇ। ਫਿਰ ਚੌਪਈ ਤੋਂ ਗੁਰੂ ਜੀ ਦੀ ਨਿਤ ਕ੍ਰਿਯਾ ਅਰੰਭਦੇ ਹਨ। ਪਰ ਲਿਖਤੀ ਤੇ ਛਾਪੇ ਦੇ ਨੁਸਖਿਆਂ ਵਿਚ ਪਾਠ–ਉਚਾਰ–ਹੀ ਦਿੱਤਾ ਹੈ †ਪਾਃ–ਹੋਇ।

ਸੰਗਤਿ ਹਰਖਾਵੈਂ।ਬੈਠੇ ਰਹੈਂ ਸਿੰਘਾਸਨ ਫੇਰ।ਸਿਖ ਸੰਗਤਿ ਸਭਿ ਦਰਸ਼ਨ ਹੋਰਿ॥੭॥ਦੋਹਰਾ॥ ਸ਼੍ਰੀ ਗੁਰ ਨਾਨਕ ਕੀ ਸਦਾ ਚਰਚਾ ਕਰਤਿ ਉਦਾਰ*। ਜਥਾ ਚਰਿੱਤ੍ਰ ਪਵਿੱਤ੍ਰ ਬਹੁ ਜਗ ਬਚਿੱਤ੍ਰ ਬਿਸਤਾਰ[1] ॥੮॥ ਚੌਪਈ॥ ਅਪਰ ਨ ਚਰਚਾ ਕੋਈ ਹੋਇ।.ਜਗ ਕਾਰਜ ਕੀ ਜੋਤਿਕ ਜੋਇ। ਸੂਪਕਾਰ[2]ਕਰਿ ਤਯਾਰ ਅਹਾਰੂ। ਸਭਿ ਰਸ ਪਾਕਹਿ,ਸ੍ਵਾਦ ਉਦਾਰੂ ॥੯॥ ਜਬਿ ਸੁਧਿ ਦੇਹਿ ਆਨ ਕਰਿ ਸੋਈ।'ਸ਼੍ਰੀਗੁਰ ਜੀ ਭਈਪਾਕ[3]ਰਸੋਈ'। ਉਠਿ ਕ੍ਰਿਪਾਲ ਤਿਹ ਸੰਗ ਸਿਧਾਰੈਂ। ਸਖਾ ਸਿੱਖ ਸੇਵਕ ਲੈ ਸਾਰੈ॥੧੦॥ਚਤੁਰਬਰਨ ਤਹਿੰਸਮਸਰ[4] ਬੈਸਹਿੰ।ਜੈਸੋ ਰੰਕ,ਰਾਵ ਭੀ ਤੈਸਹਿੰ।ਮਾਟੀ ਕੇ ਬਾਸਨ[5]ਹੁਇਂ ਸਾਰੇ। ਪੱਤ੍ਰਨ ਮਹਿੰ ਅਚ ਲੇਹਿੰ ਅਹਾਰੇ॥੧੧॥ਜੋ ਚੌਂਕੇ ਮਹਿੰ ਅਚਹਿ ਰਸੋਈ।ਗੁਰੂ ਸਮੀਪ ਜਾਇ ਨਹਿੰ ਸੋਈ।ਪੰਕਤਿ ਬੀਚ ਬੈਠਿ ਗੁਰ ਖਾਹਿੰ। ਏਕ ਸਮਾਨ ਅਸਨ[6] ਅਚਵਾਹਿੰ॥੧੨॥ ਪਾਇਸੁ[7]†ਹੋਵਹਿ ਬੀਚ ਰਸੋਈ‡। ਸੀਤ ਪ੍ਰਸ਼ਾਦਿ[8]ਖਾਹਿ ਸਭਿ ਕੋਈ। ਪੁਨ ਜਲ ਪਾਨ ਚੁਰੀ ਕਰਿ ਲੇਹਿੰ। ਉਠੇਹਿੰ ਗੁਰੂ ਪੁਨ ਏਵ ਕਰੇਹਿੰ ॥ ੧੩ ॥ ਗ੍ਰਾਮ ਬਾਲਕੇ ਲੇਹਿੰ ਬੁਲਾਇ। ਹਰਖ ਸ਼ੋਕ ਜਿਨ ਹੋਇ ਨ ਕਾਇ।ਤਿਨ ਸੋਂ ਮਿਲਿਕਰਿ ਖੇਲਹਿੰ ਖੇਲ।ਹੋਹਿੰ ਪ੍ਰਸੰਨ ਮਿਲਹਿੰ ਸਿਸ

---

[1]ਜਿਸ ਤਰ੍ਹਾਂ ਗੁਰੂ ਜੀ ਦੇ ਪਵਿਤ੍ਰ ਚਰਿੱਤ੍ਰਾਂ ਦਾ ਖੂਬਸੂਰਤ ਫੈਲਾਉ ਸੀ। [2]ਰਸੋਈਆ। [3]ਪੱਕ ਗਈ। [4]ਇਕੋ ਜਿਹੇ। [5]ਭਾਂਡੇ। [6]ਭੋਜਨ। [7]ਖੀਰ। [8]ਸੀਤ ਪ੍ਰਸ਼ਾਦ=ਕਿਸ਼ਤ ਪ੍ਰਸ਼ਾਦ=ਥੋੜਾ ਜਿਹਾ ਪ੍ਰਸ਼ਾਦ। ਖਾਲਸਈ ਬੋਲੇ ਵਿਚ ਖਾਣੇ ਨੂੰ ਕਹਿੰਦੇ ਹਨ, ਕਿਉਂਕਿ ਖਾਸ ਵਹਿਗੁਰੂ ਦੀ ਮੇਹਰ ਨਾਲ ਪ੍ਰਾਪਤ ਹੁੰਦਾ ਹੈ, ਸੀਤ ਪ੍ਰਸ਼ਾਦ ਦਾ ਅਰਥ ਹੈ ਥੋੜਾ ਜਿਹਾ ਬਾਂਟਾ ਜੋ ਖਾਣੇ ਵਿਚੋਂ ਮਿਲੇ। ਜਾਪਦਾ ਹੈ ਕਿ ਇਥੇ ਪਾਠ 'ਮਾਸ' ਹੀ ਸੀ ਤੇ ਲੰਗਰ ਵਿਚ ਬਣਦਾ ਸੀ, ਪੰਕਤਿ ਵਿਚ ਛਕਣ ਵਾਲੇ ਥੋੜਾ ਥੋੜਾ ਲੈਂਦੇ ਸਨ। ਗੁਰੂ ਅਮਰ ਦੇਵ ਜੀ ਨੇ ਪ੍ਰੀਖਜਾ ਜਦ ਕੀਤੀ ਹੈ ਤਾਂ ਇਹੋ ਸੀ ਕਿ ਮੇਰੇ ਅੱਗੇ ਮਾਸ ਨਾ ਰੱਖਜਾ ਜਾਵੇ। ਪਰ ਜੇ ਅਸਲ ਪਾਠ ਪਾਇਸੁ ਸੀ, ਤਦ ਅਚਰਜ ਨਹੀਂ ਕਿ ਏਥੇ ਪਾਠ ,ਕਸ਼ੀਰ ਪ੍ਰਸ਼ਾਦਿ' ਹੋਵੇ ਕਿ ਖੀਰ ਰਿਝਦੀ ਸੀ ਤੇ ਖੀਰ ਦਾ ਛਾਂਦਾ ਸਭ ਕਿਸੇ ਨੂੰ ਮਿਲਦਾ ਸੀ। ਹਰ ਹਾਲ ਵਿਚ ਮਾਸ ਵਿਹਤ ਯਾ ਅਵਿਹਤ ਦਾ ਝਗੜਾ ਸਿਖ ਧਰਮ ਵਿਚ ਦੂਸਰੇ ਮਤਾਂ ਵਾਂਙੂ ਨਹੀਂ, ਇਸ ਕਰਕੇ ਪੱਖ ਵਾਦੀਆਂ ਨੂੰ ਝਗੜਨ ਦੀ ਲੋੜ ਨਹੀਂ। (ਅ) ਗੁਰੂ ਜੀ ਦੇ ਛਕੇ ਵਿਚੋਂ ਛਾਂਦਾ। *ਪਾ:–ਉਚਾਰ।

†ਇਕ ਨੁਸਖੇ ਵਿਚ ਪਾਠ ਸੋਧਕੇ 'ਮਾਸ ਸੁ' ਲਿਖਿਆ ਹੈ, ਇਕ ਵਿਚ ਲਿਖਾਰੀ ਦਾ ਲਿਖਿਆ 'ਮਾਸ ਸੁ' ਹੈਸੀ, ਪਰ ਹੜਤਾਲ ਲਾਕੇ 'ਪਾਇਸੁ' ਬਨਾਯਾ ਹੋਇਆ ਹੈ।

‡ਟਿੱਕੇ ਦੀ ਵਾਰ ਵਿਚ ਬੀ ਲਿਖਿਆ ਹੈ-ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥

ਮੇਲ[1]॥੧੪॥ਪਹਿਰ ਤੀਸਰੋ ਏਵ ਬਿਤਾਵਹਿਂਪਹਿਲਵਾਨ ਤਬਿ ਗੁਰੂ ਬੁਲਾਵਹਿਂ। ਮਿਲਹਿਂ ਆਇ ਬਹੁ ਪਰਹਿ ਅਖਾਰਾ। ਭਿਰਹਿਂ[2] ਆਪ ਮਹਿਂ ਬਲ ਧਰਿ ਭਾਰਾ ॥ ੧੫ ॥ ਕਹਿ ਕਹਿ ਤਿਨਹੁ ਭਿਰਾਵਨ[3] ਠਾਨਹਿਂ। ਕੁਸ਼ਤੀ ਕਰਤਿ ਜੀਤਿ ਕਿਹ ਹਾਨੈ[4]। ਜਾਮ ਦਿਵਸ ਕੇ ਰਹੇ ਬਹੋਰੀ। ਸ਼੍ਰੀ ਗੁਰਦੇਵ ਤਜਹਿਂ ਤਿਸ ਠੌਰੀ ॥ ੧੬ ॥ ਸਭਾ ਬਿਖੈ ਸ਼ੁਭ ਆਸਨ ਬੈਸੇਂ। ਮੁਨਿ ਗਨਿ ਸਹਤ ਸ਼ੰਭੁ[5] ਹੁਇ ਜੈਸੇ। ਚਹੁੰ ਦਿਸ਼ ਪਰਵਾਰਤਿ[6] ਸਿਖ ਆਇ। ਰੁਚਿਰ ਰਬਾਬੀ ਰਾਗਨਿ ਗਾਇਂ ॥੧੭॥ ਸਕਲ ਪ੍ਰੇਮ ਕਰਿ ਸੁਨਹਿਂ ਸੁ ਦਾਸ। ਜਿਨ ਤੇ ਬਿੰਦ[7]ਬਿਕਾਰ ਬਿਨਾਸ਼। ਸੰਧਯਾ ਸਮੈਂ ਸੁ ਹੋਇ ਇਕੰਤ। ਨਿਜ ਸਰੂਪ ਮਹਿਂ ਲੈ[8] ਭਗਵੰਤ ॥ ੧੮ ॥ ਬੈਠਹਿਂ ਏਕਾਂਕੀ ਇਕ ਜਾਮ। ਪੁਨ ਪ੍ਰਯੰਕ ਪਰ ਕਰਹਿਂ ਅਰਾਮ। ਇਸ ਪ੍ਰਕਾਰ ਨਿਸ ਦਿਵਸ ਬਿਤਾਵਹਿਂ। ਸਿੱਖਨ ਤੇ ਸਤਿਨਾਮੁ ਜਪਾਵਹਿਂ॥੧੯॥ਆਪਨ ਢਿਗ ਮਾਯਾ ਵਿਵਹਾਰ। ਜ਼ਿਕਰ ਨ ਹੋਨ ਦੇਹਿਂ ਕਿਸਿ ਵਾਰ[9]।ਹਰਖ ਸੋਗ ਜੋਤਿਕ ਬਿਧਿ ਨਾਨਾ।ਇਨਕੋ ਸਿੱਖਨ ਨ ਕਰਹਿਂ ਬਖਾਨਾ ॥੨੦॥ ਇਕ ਰਸ ਬ੍ਰਿਤਿ ਸਮਾਨ ਜਿਨ ਕੇਰੀ।ਰਾਗ ਨ ਦ੍ਵੈਸ਼, ਮਿੱਤ੍ਰ ਨਹਿਂ ਬੈਰੀ। ਸਦਾ ਅਨੰਦ ਪ੍ਰੇਮ ਰਸ ਪਾਗੇ। ਸ਼੍ਰੀ ਨਾਨਕ ਜਸ ਸੋਂ ਨਿਤਿ ਲਾਗੇ ॥੨੧॥ ਗੋਰਖ ਆਦਿ ਸਿੱਧਨ ਬਡ ਪੂਰੇ। ਇਕ ਦਿਨ ਕਰਿ ਬਿਚਾਰ ਸਭਿ ਰੂਰੇ।–ਸ਼੍ਰੀ ਨਾਨਕ ਗਾਦੀ ਪਰ ਜੌਨ। ਕੈਸੋ ਅਹੈ ਬਿਲੋਕਹਿਂ ਤੌਨ॥੨੨॥ਆਪ[10] ਸੁ ਹੁਤੇ ਮਹਿਦ ਮਹਿਯਾਨ[11]।ਕਰਿ ਦਿਗਬਿਜੈ[12]ਪੁਜੇ[13] ਸਭਿ ਥਾਨ। ਪੀਰ ਨ ਮੀਰ ਅਰਜੋ ਨਹਿਂ ਆਗੇ। ਹਾਰ ਸਰਬ ਚਰਨੀ ਤਿਨ ਲਾਗੇ–॥੨੩॥ ਇਮਿ ਬਿਚਾਰਿ ਸਭਿ ਹੀ ਚਲਿ ਆਏ। ਸਤਿਗੁਰੁ ਕੋ ਨਿਜ ਦਰਸ ਦਿਖਾਏ। ਗੋਰਖ, ਭਰਥਰਿ,ਚਰਪਟ ਸਾਥਿ। ਗੋਪੀਚੰਦ,ਸੁ ਈਸ਼ੁਰ ਨਾਥ॥੨੪॥ ਆਏ ਸਤਿਗੁਰੁ ਲੈਨਿ ਪ੍ਰਤੱਗਜਾ[14]।ਪਾਇ ਪ੍ਰਤੀਤ ਭਰਮ ਉਰ ਭੱਗਜਾ। ਸ਼੍ਰੀ ਅੰਗਦ ਸਿੰਘਾਸਨ[15]ਬੈਸੇ।ਆਇ ਕਹੀ'ਆਦੇਸ਼ ਅਦੇਸ਼'॥੨੫॥ ਤਿਨਿ ਕੇ ਮਨ ਕੀ ਸਭਿ ਗੁਰ ਜਾਨੀ। ਸਾਦਰ ਮਧੁਰ ਭਾਖਿ ਕਰਿ ਬਾਨੀ। ਬੈਠਾਰੇ ਆਸਨ ਸ਼ੁਭ ਦਏ। ਗੋਰਖ ਆਦਿ ਪ੍ਰਸੰਨ ਮਨ ਭਏ॥੨੬॥ ਕਹਿਂ

---

[1]ਲੜਕਿਆਂ ਦੇ ਨਾਲ ਮਿਲਕੇ। [2]ਘੁਲਦੇ ਹਨ। [3]ਘੁਲਾਵਣਾ। [4]ਹਾਰ ਹੋਵੇ। [5]ਸਮੂਹ ਮੁਨੀਆਂ ਸਮੇਤ ਸ਼ਿਵਜੀ। [6]ਉਦਾਲੇ ਆ ਬੈਠਦੇ ਹਨ। [7]ਸਾਰੇ। [8]ਲੀਨ ਹੁੰਦੇ ਹਨ। [9]ਕਿਸੇ ਵੇਲੇ। [10]ਭਾਵ ਗੁਰੂ ਨਾਨਕ ਜੀ। [11]ਬੜਿਆਂ ਤੋਂ ਬੜੇ। [12]ਹਰ ਪਾਸੇ ਜੋ ਕਰਕੇ। [13]ਪੂਜੇ ਗਏ। [14]ਪ੍ਰੀਖਜਾ [ਸੰਸ ਪ੍ਰਤੱਗਜਾ=ਪ੍ਰਣ, ਪ੍ਰਤਿ=ਪਰਸਪਰ। ਗਜਾ=ਜਾਣਨਾ]। [15]ਗੱਦੀ।

'ਅਸ਼ਟਾਂਗਹਿ ਜੋਗ ਮਹਾਤਮ'। ਬਿਨਾ ਜੋਗ ਨਹਿੰ ਨਿਰਮਲ ਆਤਮ। ਪ੍ਰਥਮ ਸਕਲ ਜੇ ਭਏ ਮਹਾਨ।ਕਰਿ ਕਰਿ ਜੋਗ ਸੁ ਪਾਯੋ ਗਯਾਨ॥੨੭॥ ਤੁਮ ਕਲਿਜੁਗ ਮਹਿੰ ਭੇ ਅਵਿਤਾਰ। ਗੁਰਤਾ ਗਾਦੀ ਬੈਠਿ ਉਦਾਰ। ਜੋਗ ਜੁਗਤਿ ਨਹਿੰ ਪੰਥ ਤੁਮਾਰੇ। ਕਿਸ ਪ੍ਰਕਾਰ ਸਿਖ ਕਰਹੁ ਉਧਾਰੇ? ॥੨੮॥ ਬਿਨਾ ਜੋਗ ਸਿਧਿ[1] ਹਾਥ ਨ ਆਵਤਿ। ਬਿਨਾ ਜੋਗ ਬਿੱਗਯਾਨ[2] ਨ ਪਾਵਤਿ। ਗਯਾਨੀ ਸੰਤ ਅਨਿਕ ਜਗ ਭਏ। ਜੋਗ ਸਾਧ ਸੁ ਪਰਮਪਦ[3] ਲਏ[4] ॥ ੨੯ ॥ ਸੁਨਿ ਸ੍ਰੀ ਅੰਗਦ ਆਸ਼ੈ ਭਾਂਹੀ। ਕਹਨਿ ਲਗੇ 'ਅਬਿ ਸਮਾਂ ਸੁ ਨਾਹੀਂ। ਭਗਤਿ ਜੋਗ ਹੈ ਮਤੋ ਹਮਾਰਾ। ਸਿੱਧਾਂ ਸਰਬ ਰਹੈਂ ਦਰਬਾਰਾ[5]॥੩੦॥ ਆਤਮ ਗਯਾਨ ਭਗਤਿ ਹੀ ਦੇਤਿ। ਭਗਤਿ ਕਰਤਿ ਸਭਿ ਹੀ ਸੁਖ ਲੇਤਿ। ਨਾਮ ਆਸ਼ਰੈ ਜੋਗ ਤੁਮਾਰਾ। ਸੋ ਸਤਿਨਾਮ ਹਮਹੁੰ ਕੋ ਪਯਾਰਾ॥੩੧॥ਤਨ ਸਾਧਨ ਹਿਤ ਜੋਗ ਕਮਾਵਹੁ। ਪੁਨ ਮਨ ਜੀਤਹੁ ਨੀਠ[6] ਟਿਕਾਵਹੁ। ਸਿੱਧਿ[7] ਆਇ ਤਬਿ ਠਾਂਢੀ ਹੋਇ। ਤਿਨ ਸੋਂ ਪਰਚੋ ਤੁਮਰੋ ਜੋਇ ॥ ੩੨ ॥ ਬੈਸ[8] ਬਧਾਵਨ ਆਦਿਕ ਰਾਚੇ। ਜਗ ਦਿਖਰਾਇ ਮਾਨ ਕੋ ਜਾਚੇ। ਯਾਂਤੇ ਰਹੋ ਅਨਾਤਮ[9] ਮਾਂਹੀ। ਬ੍ਰਹਮਾਤਮ[10] ਕੋ ਜਾਨਹੁ ਨਾਂਹੀ ॥ ੩੩ ॥ ਜੋਗ ਜੁਗਤਿ ਤੇ ਛੂਛੇ ਰਹੇ। ਆਤਮ ਕੋ ਰਸ ਨਾਂਹਿਨ ਲਹੇ। ਜਿਮ ਸ੍ਰੀ ਨਾਨਕ ਜੋਗ ਬਖਾਨਾ। ਸੋ ਹਮ ਕਰਹਿੰ ਸੁਨਹੁ ਤੁਮ ਕਾਨਾ:- ॥ ੩੪ ॥

ਸ੍ਰੀ ਮੁਖਵਾਕ-ਸੂਹੀ ਮਹਲਾ ੧ ਘਰੁ ੭

੧ ਓ ਸਤਿਗੁਰਪ੍ਰਸਾਦਿ ॥

ਜੋਗੁ ਨ ਖਿੰਥਾ[11] ਜੋਗੁ ਨ ਡੰਡੇ ਜੋਗੁ ਨ ਭਸਮ ਚੜਾਈਐ[12] ॥ ਜੋਗੁ ਨ ਮੁੰਦੀ[13] ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ[14] ॥ ਅੰਜਨ[15] ਮਾਹਿ ਨਿਰੰਜਨਿ[16] ਰਹੀਐ ਜੋਗੁ ਜੁਗਤਿ ਇਵ ਪਾਈਐ ॥ ੧ ॥ ਗਲੀ[17] ਜੋਗੁ ਨ ਹੋਈ ॥ ਏਕ ਦ੍ਰਿਸਟਿ[18] ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥ ੧ ॥ ਰਹਾਉ ॥ ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ[19] ਲਾਈਐ ॥ ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥ ੨ ॥ ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ[20] ਵਰਜਿ

[1]ਫਲ। [2]ਸਿੱਧੀ। [3]ਪੂਰਾ ਗਯਾਨ। [4]ਪੂਰਨ ਪਦਵੀ (ਮੁਕਤੀ)। [5]ਸਿਧੀਆਂ ਸਭ ਦਰਬਾਰ ਵਿਚ (ਹਾਜ਼ਰ) ਰਹਿੰਦੀਆਂ ਹਨ। [6]ਮਸਾਂ ਮਸਾਂ। [7]ਸਿੱਧੀਆਂ। [8]ਉਮਰਾ। [9]ਜੋ ਆਤਮਾ ਨਹੀਂ ਹੈ। [10]ਬ੍ਰਹਮ ਤੇ ਆਤਮਾ ਨੂੰ। ਬ੍ਰਹਮ ਜੋ ਸਰਬ ਦਾ ਆਤਮਾ ਹੈ। [11]ਗੋਦੜੀ ਪਹਿਨਣ ਨਾਲ। [12]ਸੁਆਹ ਮਲਿਆਂ। [13]ਮੁੰਦਰਾ। [14]ਨਾਦ ਵਜੌਣ ਨਾਲ। [15]ਮਾਇਆ ਰੂਪੀ ਸੁਰਮਾਂ (ਕਾਲਖ)। [16]ਮਾਯਾ ਰਹਤ। [17]ਗਲਾਂ ਕਰਨ ਨਾਲ। [18]ਨਜ਼ਰ। [19]ਸਮਾਧੀ। [20]ਦੌੜ ਰਹੇ (ਮਨ ਨੂੰ)।

ਰਹਾਈਐ[1] ॥ ਨਿਝਰੁ ਝਰੈ[2] ਸਹਜ ਧੁਨਿ ਲਾਗੈ ਘਰ ਹੀ ਪਰਚਾ[3] ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥ ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥ ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥ ੪ ॥ ੧ ॥ ੮ ॥

ਚੌਪਈ ॥ ਸੁਨਹੁ ਨਾਂਥ ਹਮਰਾ ਇਹ ਜੋਗ। ਪਾਇ ਪ੍ਰਮਾਤਮ ਜਾਇ ਵਿਯੋਗ॥ਸਹਜ ਜੋਗ ਸੰਤਨਿ ਮਤਿ ਐਸੋ॥ਸੈਸੈ ਭਰਮ ਨ ਕੀਜੈ ਕੈਸੇ ॥੩੫॥

ਸ਼੍ਰੀ ਮੁਖਵਾਕ:—ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੋਉ ॥
ਤਿਨ ਕਉ ਕਿਆ ਉਪਦੇਸੀਐ ਜਿਨ ਗੁਰ ਨਾਨਕ ਦੇਉ ॥੧॥'

ਚੌਪਈ ॥ ਇਮਿ ਸੁਨਿ ਸਿੱਧ ਭਏ ਸੁ ਪ੍ਰਸੰਨ। 'ਸ਼੍ਰੀ ਨਾਨਕ ਤੁਮ ਰੂਪ ਸੁ ਧੰਨ। ਉਚਿਤ[4] ਜਾਨਿ ਤੁਮ ਕੋ ਦਈ ਗਾਦੀ। ਸਿੱਖ ਉਧਾਰਹੁ ਕਰਿ ਅਹਿਲਾਦੀ'॥੩੬॥ਕਰਿ ਆਦੇਸ਼ ਅਦੇਸ਼ ਚਲੇ ਹੈਂ। ਉੱਤਰ ਲੇਕਰਿ ਕਹਤਿ – 'ਭਲੈ ਹੈਂ। ਸ਼੍ਰੀ ਨਾਨਕ ਕਲਿਜੁਗ ਮਹਿੰ ਭਾਰੇ। ਧਰਿ ਅਵਤਾਰ ਅਧਿਕ ਨਰ ਤਾਰੇ'॥੩੭॥ ਮਾਰਗ ਸਕਲ ਸਰਾਹਤਿ[5] ਗਏ। 'ਉਚਿਤ ਲਖੇ ਨਿਜ ਥਲ ਥਿਤਿ ਕਿਏ'। ਇਮਿ ਸ਼੍ਰੀ ਅੰਗਦ ਉੱਤਰ ਦੀਨੇ। ਸਿਖ ਚਹੁੰ ਦਿਸ਼, ਬਿਚ ਆਪ ਅਸੀਨੇ ॥ ੩੮ ॥ ਇਸ ਪ੍ਰਕਾਰ ਕੁਛ ਦਿਵਸ ਬਿਤਾਏ। ਦਿਨ ਪ੍ਰਤਿ ਬਿਦਤਹਿਂ ਜਗ ਅਧਿਕਾਏ। ਦਿੱਲੀ ਕਾ ਹੁਮਾਉ* ਭਾ ਸ਼ਾਹੂ। ਭਯੋ ਰਾਜ ਬਡ ਸਭਿ ਜਗ ਮਾਂਹੂ ॥ ੩੯ ॥ ਦੈ ਕ੍ਰਾਤਾ ਪਠਾਨ ਬਡ ਸੂਰੇ। ਬਡ ਉਮਰਾਵ ਸੁ ਕੀਨ ਹਦੂਰੇ। ਬਿਗਰ ਪਰੇ ਦਿੱਲੀ ਪਤਿ ਸੰਗ[6]। ਗਰਬ ਠਾਨਿ ਚਾਹਤਿ ਭੇ ਜੰਗ ॥ ੪੦ ॥ ਏਕ ਸਲੇਮ ਸ਼ਾਹਿ ਤਿਸ ਨਾਮ†। ਸ਼ੇਰ ਸ਼ਾਹ ਦੂਸਰ ਬਲਧਾਮ[7]। ਆਕੀ ਦੁਰਗ ਪ੍ਰਯਾਗ[8] ਕਰਿ ਲੀਨਾ। ਸਕਲ ਸਮਾਜ ਜੁੱਧ ਕੋ ਕੀਨਾ ॥ ੪੧ ॥ ਸੁਨਿ ਹੁਮਾਉ ਨੇ ਕੀਨਿ ਚਢਾਈ।—ਮੋ ਪੈ ਸੈਨਾ

---

[1]ਰੋਕੀ ਹੱਖੀਏ। [2]ਇਕ ਰਸ ਝੜਦਾ ਹੈ (ਬ੍ਰਹਮ ਨੰਦ)। [3]ਉਪਦੇਸ਼ (ਅ) ਵਿਸ਼ੇਖ ਗਿਆਨ, ਮੇਲ, [ਸੰਸ:, ਪਰਿਚਯ]। [4]ਯੋਗ। [5]ਸਲਾਹੁੰਦੇ।[6]ਭਾਵ ਹੁਮਾਯੂੰ ਨਾਲ।[7]ਸੂਰਮਾ।[8]ਅਲਾਹਾਬਾਦ।

*ਹੁਮਾਯੂੰ—ਪਾਤਸ਼ਾਹ। ਇਹ ਬਾਬਰ ਦਾ ਪੁੱਤ੍ਰ ਤੇ ਅਕਬਰ ਦਾ ਪਿਤਾ ਸੀ।

†ਸ਼ੇਰ ਸ਼ਾਹ ਦੇ ਦੋ ਭਰਾ ਸਨ, ਇਕ ਦਾ ਨਾਮ ਨਿਜ਼ਾਮ ਸੀ ਤੇ ਦੂਸਰੇ ਦਾ ਸੁਲੇਮਾਨ। ਇਸ 'ਸਲੇਮ' ਤੋਂ ਮੁਰਾਦ ਸੁਲੇਮਾਨ ਦੀ ਜਾਪਦੀ ਹੈ। ਸ਼ੇਰਸ਼ਾਹ ਦੇ ਮਰਨ ਪਿਛੋਂ ਉਸ ਦਾ ਦੂਸਰਾ ਪੁੱਤਰ ਜਲਾਲ ਨਾਮੇ ਗੱਦੀ ਤੇ ਬੈਠਾ ਸੀ,ਏਸ ਨੇ ਆਪਣਾ ਖਿਤਾਬ 'ਸਲੇਮ' ਰਖਿਆ ਸੀ।

ਬਹੁ ਸਮੁਦਾਈ।ਤਿਨ ਕੇ ਨਿਕਟਿ ਅਲਪ ਹੀ ਅਹੋਹਤੋਂਕਿ ਬਾਂਧੋਂ ਚਢਿ–ਇਮਿ ਚਹੋ ॥ ੪੨ ॥ ਪਹੁੰਚਿ ਪ੍ਰਯਾਗ ਜੰਗ ਕੋ ਠਾਨਾ। ਦੁਹਿਦਿਸ਼ਿ ਬਾਜੇ ਬਜੇ ਮਹਾਂਨਾ। ਨਿਕਸੇ ਤਬਿ ਪਠਾਨ ਦੈ ਭਾਈ। ਲਸ਼ਕਰ[1] ਮਿਲਤੇ ਮਚੀ ਲਰਾਈ ॥ ੪੩ ॥ ਤਬਹਿ ਪਠਾਨਿ ਗਹੀ ਕਿਰਪਾਨੈਂ। ਭਏ ਸਮੁਖ ਗਨ ਸੁਭਟਨਿ ਹਾਨੈ[2]। ਕਹੋਂ ਕਹਾਂ ਲਗ ਜੁੱਧ ਅਖਾਰਾ। ਲੋਥੈਂ ਬਿਥਰੀ ਧਰਾ ਮਝਾਰਾ ॥ ੪੪ ॥ ਜਬਹਿ ਬ੍ਰਿੰਦ ਤਰਵਾਰੈਂ ਚਾਲੀ। ਰੰਗ ਭੂਮਿਕਾ[3] ਪਸਰੀ ਲਾਲੀ। ਪਾਤਿਸ਼ਾਹਿ ਕੋ ਲਸ਼ਕਰ ਭਾਗਾ। ਨਹੀਂ ਪਠਾਨਨਿ ਕੋ ਲਿਯ ਆਗਾ[4] ॥ ੪੫ ॥ ਤਛਾਮੁੱਛ[5] ਤਰਵਾਰਨਿ ਕਰਿਕੈ। ਕਾਇਰ ਭਜੇ ਨ ਹੇਰਤਿ ਫਿਰਿਕੈ। ਤਬ ਹੁਮਾਊਂ ਰਜਧਾਨੀ ਤਜਾਗੇ। ਲਸ਼ਕਰ ਮਰਨੋ ਚਲਨੋ ਤਬ ਭਾਗੇ ॥੪੬॥ ਦਿੱਲੀ ਆਇ ਪਠਾਨਨਿ ਛੀਨੀ। ਅਪਨੀ ਦੋਹੀ ਫੇਰਨਿ ਕੀਨੀ। ਬਯਾਕੁਲ ਹੈ ਹੁਮਾਊਂ ਤਬ ਕਹਯੋ। ਸੇਵਕ ਨਿਜ ਨਜੀਕ ਜੋ ਲਹਯੋ ॥੪੭॥ 'ਸ਼੍ਰੀ ਨਾਨਕ ਕੋ ਸੇਵਕ ਪੂਰਾ। ਹੈ ਕਿ ਨਹੀਂ ਗਾਦੀ ਪਰ ਰੂਰਾ[6]। ਤਿਹ ਸੋਂ ਕਰਹਿਂ ਮੇਲ ਹਮ ਜਾਈ। ਮਮ ਪਿਤ ਬਾਬਰ ਤਹਿਂ ਤੇ ਪਾਈ ॥੪੮॥ਕਹੀ'–ਪੁਸ਼ਤ ਲੌਂ'–ਰੂਰਯੋ ਨ ਬੈਨਾ। ਬੂਝਹਿਂ ਤਿਹ ਸੋਂ ਜਿਹ ਉਰ ਭੈ ਨਾ'। ਤਬ ਵਜ਼ੀਰ ਨੇ ਕਹਾ ਸੁਨਾਈ। 'ਗੁਰ ਅੰਗਦ ਬੈਠਨੋ ਤਿਨ ਥਾਈਂ ॥ ੪੯ ॥ ਆਰਫ਼ ਕਾਮਲ ਵਲੀ ਵਿਲਾਇਤ[7]। ਮਿਲ ਮਕਸੂਦ, ਚਲਹੁ ਇਹ ਸਾਇਤ[8]।ਭਲੋ ਵਿਚਾਰ ਆਪਿ ਨੇ ਕੀਨੋ। ਬੂਝਹੁ ਤਿਨ ਇਹ ਪਦ[9] ਜਿਨ ਦੀਨੋ'॥੫੦॥ਸੁਨਤਿ ਖਜੂਰ ਹੁਮਾਊਂ ਆਯੋ। ਸ਼੍ਰੀ ਅੰਗਦ ਜੀ ਜਹਾਂ ਸੁਹਾਯੋ।ਸੰਗ ਬਾਲਕਨਿ ਖੇਲਤਿ ਬੈਸੇ।ਹਰਖ ਸ਼ੋਕ ਜਿਨ ਮਹਿਂ ਨਹਿਂ ਕੈਸੇ॥੫੧॥ ਬੈਦਨ ਠਾਨਿ ਹੁਮਾਊਂ ਖਰਯੋ। ਤਿਸ ਦਿਸ਼ਿ ਰੁਖ ਗੁਰੁ ਨੈਕ ਨ ਕਰਯੋ[10]।ਪਰਚਤਿ ਰਹੇ ਬਾਲਕਨਿ ਸਾਥਿ। ਸਭਿ ਘਟ ਕੀ ਜਾਨਤਿ ਜਗ

---

[1]ਫੌਜ। [2]ਸਨਮੁਖ ਸਮੂਹ ਸੂਰਮਿਆਂ ਨੂੰ ਮਾਰਨ ਲਈ। [3]ਜੰਗ ਭੂਮੀ ਤੇ। [4]ਪਠਾਣਾਂ ਦੇ ਹਰੋਲ ਵੀ ਬੀ ਛਾਬ ਨਾ ਲਿਆ ਸਕੇ। ਤੁਰਕੀ ਵਿਚ ਹਰਾਵਲ ਫੌਜ ਦੇ ਮੋਹਰੀ ਦਸਤੇ ਨੂੰ ਕਹਿੰਦੇ ਹਨ। [5]ਟੋਟੇ ਟੋਟੇ ਕਰਕੇ। [6]ਸੁਹਣਾ। [7]ਆਖੀ ਸੀ। [8]ਪੀੜ੍ਹੀਆਂ ਤਕ। [9]ਆਰਿਫ=ਰਬ ਨੂੰ ਪਛਾਣਨ ਵਾਲਾ, ਬ੍ਰਹਮ ਗਯਾਨੀ। ਕਾਮਲ=ਪੂਰਨ। ਵਲੀ=ਰਬ ਦਾ ਸਮੀਪੀ, ਮਿੱਤ੍ਰ। ਵਿਲਾਯਤ=ਸਾਈਂ ਦੀ ਸਮੀਪਤਾ। (ਅ) ਵਿਲਾਯਤ=ਦੇਸ਼, ਮੁਰਾਦ ਅਕਸਰ ਅਫਗਾਨਿਸਤਾਨ, ਤੁਰਕਿਸਤਾਨ, ਈਰਾਨ ਆਦਿਕ ਤੋਂ ਹੁੰਦੀ ਸੀ, ਭਾਵ ਹੈ ਕਿ ਦੂਰ ਦੇਸ਼ਾਂ ਵਿਚ ਵਲੀ ਪ੍ਰਸਿੱਧ ਹਨ। [10]ਮੁਰਾਦ ਮਿਲ ਜਾਏਗੀ ਏਸੇ ਘੜੀ ਚਲੋ। [11]ਮੁਰਾਤਬਾ। [12]ਰਤਾ ਧਿਆਨ ਨਾ ਕੀਤਾ।

ਨਾਥ॥੫੨॥ਤਬ ਹਮਾਉਂ ਮਨ ਕੋਪ ਬਿਸ਼ੇਖਾ।–ਨਹਿੰ ਇਸ ਨੇ ਮੇਰੀ ਦਿਸ਼ ਦੇਖਾ। ਦੈ ਘਟਿਕਾ ਮੈਂ ਠਾਂਢੋ ਰਹਨੋ। ਕਛੂ ਪ੍ਰਭਾਵ[1] ਨ ਮਨ ਮਹਿੰ ਲਹਨੋ॥ ੫੩ ॥ ਗਯੋ ਰਾਜ ਮੈਂ ਹੋਯੋ ਦੀਨ। ਪਾਸ ਖਰੋ ਇਨਿ ਕੀਨਿ ਨ ਚੀਨ[2]। ਉਚਿਤ ਮਾਰਿਬੋ[3]–ਰਿਦੈ ਬਿਚਾਰਿ। ਧਰਨੋ ਹਾਥ ਕਬਜ਼ੇ ਤਲਵਾਰ[4] ॥੫੪॥ –ਹਤੈਂ ਖੈਂਚ ਕਰਿ–ਉਰ ਮਹਿੰ ਠਾਨਹਿ।–ਤਬਿ ਮੋਕਹੁ ਇਹੁ ਸ਼ਾਹੁ ਪਛਾਨਹਿ–। ਉਦੈ ਭਯੋ[5] ਔਂਚਨ[6] ਕੋ ਜਬੈ।ਮੁਸ਼ਟ ਸੈਗ ਕਰਿ ਚਿਮਟਨੋ ਤਬੈ[7]॥ ੫੫॥ਇਤ ਉਤ ਹੋਤਿ ਨ,ਰਹਨੋ ਹਿਲਾਇਸਾਰੋ ਬਲ ਹਾਰਨੋ ਸੁ ਲਗਾਇ। ਪੁਨ ਮੂਰਖ ਪਛੁਤਾਵਨ ਲਾਗਾ–ਕਰਨੋ ਖੋਟ ਮੈਂ ਹੁਤੋ ਅਭਾਗਾ–॥੫੬॥ਤਬਿ ਸ਼੍ਰੀ ਅੰਗਦਿ ਕਰਿ ਉਤ[8] ਨੈਨ। ਦੀਨ ਭਯੋ ਪਿਖਿ ਉਚਰੇ ਬੈਨ।[9]ਸ਼ੇਰਸ਼ਾਹ ਸੋਂ ਕਛੁ ਨ ਬਸਾਯੋ[10]।ਖੜਗ ਹਤਨ ਹਮ ਪਰ ਚਲਿ ਆਯੋ॥੫੭॥ਕਾਇਰ ਭਯੋ ਭਾਜ ਕਰਿ ਆਵਾ। ਹਮਹਿ ਸੂਰਤਾ[11] ਚਹੈਂ ਦਿਖਾਵਾ[12]। ਤਬਿ ਹੁਮਾਉਂ ਬਹੁ ਬਿਨਤੀ ਠਾਨੀ।[13]ਛਿਮਹੁ ਗੁਰੂ ਮੈਂ ਬਡ ਅਨਜਾਨੀ॥੫੮॥ ਸ਼੍ਰੀ ਨਾਨਕ ਥੇ ਜ਼ਾਤਿ ਖ਼ੁਦਾਇ। ਤਿਨ ਕੀ ਬਖ਼ਸ਼ਿਸ਼ ਹੋਤਿ ਬਿਲਾਇ[14]। ਇਹ ਕਨਾ ਕਾਰਨ ? ਬੂਝਨ ਆਵਾ। ਤੁਮ ਸੋਂ ਉਨ ਕੋ ਭੇਦ ਨ ਪਾਵਾ*[15] ॥੫੯॥ ਸ਼੍ਰੀ ਅੰਗਦ ਸੁਨਿਕੈ ਕਹਿ ਬਾਨੀ।[16]ਕਛੂ ਬਿਅਦਲੀ†ਕੀਨਿ ਮਹਾਨੀ।ਯਾਂਤੇਭਯੋ ਤੋਹਿ ਤ੍ਰਿਸਕਾਰਾ[17]। ਅਬਿ ਜੇ ਧਰਤਿ ਨ ਕਰ ਤਰਵਾਰਾ[18] ॥ ੬੦ ॥ ਤੌ ਪਤਿਸ਼ਾਹਿਤਿ ਅਬਿਹੀ ਪਾਵਤਿ। ਦਰਸ਼ਨ ਕੋ ਫਲ ਅਨੰਦ ਬਧਾਵਤਿ। ਜਾਇ ਵਿਲਾਇਤ[19] ਅਬਿ ਫਿਰ ਆਵੋ।ਛਤ੍ਰ ਤਖਤ ਦਿੱਲੀਪੁਨਪਾਵੋ[20]॥੬੧॥ ਸੁਨਿ ਇਮ ਗਯੋ ਵਿਲਾਇਤ ਥਾਨ। ਤਹਿੰ ਤੇ ਲਸ਼ਕਰ ਲੀਨਿ ਮਹਾਨ।

---

[1]ਪਾਤਸ਼ਾਹੀ ਰੋਅਬ (ਅ) ਮਾਨ। [2]ਪਛਾਣਿਆਂ ਭੀ ਨਹੀਂ। [3]ਮਾਰਣ ਦੇ। [4]ਤਲਵਾਰ ਦੀ ਮੁੱਠ ਤੇ। [5]ਤਿਆਰ ਹੋਇਆ। [6]ਖਿੱਚਣ ਲਈ। [7](ਤਲਵਾਰ ਦੀ) ਮੁੱਠ ਨਾਲ ਤਦੋਂ ਹੱਥ ਚਿਮਟ ਗਿਆ। [8]ਉਧਰ। [9]ਵੱਸ ਨਾ ਚਲਿਆ। [10]ਬਹਾਦਰੀ। [11]ਬਿਤੀਤ ਹੋਣ ਲਗੀ ਹੈ। [12]ਨਿਰਾਦਰੀ। [13]ਹੁਣ ਜੇ ਆਪਣਾ ਹੱਥ ਤਲਵਾਰ ਤੇ (ਸਾਡੇ ਮਾਰਨ ਲਈ) ਨਾ ਧਾਰਦਾ। [14]ਅਫ਼ਗਾਨਸਿਤਾਨ, ਤੁਰਕਸਿਤਾਨ, ਈਰਾਨ ਆਦਿ ਤੋਂ ਮੁਰਾਦ ਹੈ।

*ਪਾ:–ਤੁਮ ਮੈਂ ਉਨਮੈਂ ਭੇਦ ਨ ਪਾਵਾ।

†ਇਸ ਤੋਂ ਸਪਸ਼ਟ ਹੈ ਕਿ ਸ਼੍ਰੀ ਗੁਰੂ ਨਾਨਕ ਜੀ ਦੀ ਅਸੀਸ-ਇਨਸਾਫ ਦੀ ਸ਼ਰਤ ਉੱਤੇ ਸੀ।

ਹਿੰਦੁਸਤਾਨ ਕਰੀ ਸਰ[1]ਆਇ*।ਖਾਨ ਨਾਮ ਸਭਿਹਿਨਿ ਮਰਿਵਾਇ॥੬੨॥
ਦੋਹਰਾ ॥ ਸਤਿਗੁਰ ਬੇਪਰਵਾਹੁ ਨਿਤ ਰਾਗ ਦ੍ਵੈਸ਼[2] ਚਿਤ ਨਾਂਹਿ। ਕਰਹਿਂ ਭਾਵਨਾ[3] ਪਾਇਂ ਤਿਮਿ ਜੇ ਨਰਚਲਿ ਢਿਗ ਜਾਹਿਂ॥੬੩॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅੰਗਦ ਹੁਮਾਉ' ਪ੍ਰਸੰਗ ਬਰਨਨੰ ਨਾਮ ਦਸ਼ਮੋਂ ਅੰਸੁ ॥੧੦॥

੧੧. [ਭਾਈ ਜੀਵਾ, ਗੁੱਜਰ ਲੁਹਾਰ, ਨਾਈ ਧਿੰਙਾ, ਪਾਰੋ ਜੁਲਕਾ ਪ੍ਰਸੰਗ]।

ਦੋਹਰਾ ॥ ਅਬਿ ਸ਼੍ਰੀ ਗੁਰ ਅੰਗਦ ਨਿਕਟਿ ਸਿੱਖ ਭਏ ਜੋ ਆਇ। ਕਹੌਂ ਕਥਾ ਨਿਰਧਾਰ ਕਰਿ[4] ਸੁਨਹੁ ਸੰਤ ਚਿਤ ਲਾਇ॥ ੧ ॥ ਚੌਪਈ ॥ ਸੇਵਕ ਰਹੈ ਪਾਸ ਇਕ ਜੀਵਾ। ਸੇਵਹਿ ਸ਼ਰਧਾ ਧਰੇ ਸਦੀਵਾ। ਦਧਿ[5] ਸੋਂ ਖਿਚਰੀ ਕਰਿ ਕੈ ਤਯਾਰਿ। ਲਯਾਇ ਅਚਾਵਤਿ[6] ਅਪਰ ਅਹਾਰ[7]† ॥ ੨ ॥ ਇਕ ਦਿਨ ਘਟੀ ਚਾਰ ਦਿਨ ਰਹਯੋ। ਗੁਰ ਸੋਂ ਹਾਥ ਜੋਰ ਬਚ ਕਹਯੋ। [8]ਆਜ ਚਲਤਿ ਹੈ ਬਾਯੁ ਅੰਧੇਰੀ।ਹਟਹਿ ਨਹੀਂਨਿਰਨੈ ਕਰਿਹੋਰੀ॥੩॥ਬਛੀ ਨਿਸਾ ਬੀਤੇ ਹਟਿ‡ਜਾਇ।ਅਬ ਤੌ ਬਹਿਤ ਮਹਾਂ ਰਜ ਛਾਇ[9]। ਬਾਕ ਆਪ ਕੋ ਹੋਵੈ ਜਬੈ। ਮਿਟਹਿ ਅੰਧੇਰੀ ਰਜ[10] ਸੋਂ ਸਬੈ॥੪॥ ਕਰਿ ਲੇਵੋਂ ਮੈਂ ਤੁਰਤ ਅਹਾਰਾ। ਤੁਮਹਿ ਅਚਾਵੌਂ ਬਿਬਿਧਿ ਪ੍ਰਕਾਰਾ। ਬਹੁਰੋ ਚਲਹਿ ਜਥਾ ਅਬਿ ਅਹੈ'। ਸ਼੍ਰੀ ਅੰਗਦ ਸੁਨਿ ਤਿਸਤੇ ਕਹੈਂ ॥੫॥ [9]ਐਸੋ ਨਹੀਂ ਮਨੋਰਥ ਕਰੀ-ਅਹਿ। ਜਿਸ ਤੇ ਮਹਾਂ ਦੋਸ਼ ਸਿਰ ਧਰੀਅਹਿ। ਪਰਮੇਸੁਰ ਜੋ ਬਾਯੁ ਬਹਾਈ। ਇਸ ਤੇ ਬਹੁ ਕਾਰਜ ਨਿਬਹਾਈ[10] ॥ ੬ ॥ ਸਰਿਤਾਪਤਿ[11] ਮਹਿਂ ਅਨਿਕ ਜਹਾਜਾਨਰਨਿ ਹਜ਼ਾਰਹੁੰ ਲਾਦਿ ਸਮਾਜ[12]।ਬਹੁ ਬਿਵਹਾਰ ਕਰਹਿਂ ਹਿਤ-ਰੋਜ਼ੀ। ਦੀਪਨਿ ਗਮਨਹਿਂ[13],ਲਾਹਾ ਖੋਜੀ ॥ ੭॥ ਬਹੁਤ ਦਿਵਸ ਕੇ ਟਿਕਿ ਸੋ ਰਹੇ। ਅਬਿ ਚਲਾਇ ਬਾਯੁ ਇਹੁ ਲਹੇ§। ਹਿਤ ਅਹਾਰ ਕੇ ਕਰਹਿਂ ਕਮਾਈ।ਤਿਸਮਿਸ[14] ਦੇਤਿ ਤਿਨਹੁੰ ਜਗਰਾਈ[15]॥੮॥ਧਰਤੀ ਜਹਾਂ ਤਾਂਬੂ[16]

[1]ਫਤੇ ਕੀਤੀ। [2]ਮੋਹ ਤੇ ਵੈਰ। [3]ਜੇਹੀ ਇੱਛਾ। [4]ਨਿਰਨੈ ਕਰਕੇ। [5]ਦਹੀਂ। [6]ਖੁਲਾਉਂਦਾ। [7]ਭਾਵ ਖਿਚੜੀ ਤੋਂ ਵੱਖਰੇ ਹੋਰ ਖਾਣੇ। ਅੱਗੇ ਅੰਗ ਪੰਜ ਵਿਚ 'ਬਿਬਿਧ ਪ੍ਰਕਾਰਾ' ਲਿਖਿਆ ਹੈ। [8]ਬਹੁਤ ਮਿੱਟੀ ਛਾ ਰਹੀ ਹੈ। [9]ਧੂੜੀ। [10]ਸਰਨੇ ਹਨ। [11]ਸਮੁੰਦਰ। [12]ਸਮਿੱਗ੍ਰੀ। [13]ਟਾਪੂਆਂ ਨੂੰ ਜਾਂਦੇ ਹਨ। [14]ਇਸ ਬਹਾਨੇ। [15]ਈਸ਼ਵਰ। [16]ਤਾਂਬੇ।

*ਹਮਾਯੂੰ ਲਾਹੌਰ ਤੋਂ ਸਿੰਧ ਹੁੰਦਾ ਹੋਇਆ ਫਾਰਸ ਪਹੁੰਚਾ, ਓਥੇ ਕਈ ਬਰਸ ਰਹਿਕੇ ਫੇਰ ਆਕੇ ਉਸ ਨੇ ਹਿੰਦ ਪਠਾਣਾਂ ਤੋਂ ਫਤਹ ਕੀਤਾ। ਈਸਵੀ ਸੰਨ ੧੫੪੦ ਵਿਚ ਹਮਾਯੂੰ ਹਾਰਿਆ ਤੇ ੧੫੫੬ ਈਸਵੀ ਸੰਨ ਵਿਚ ਫੇਰ ਜਿੱਤਿਆ ਸੀ।

†ਪਾ:–ਅਪਰ ਅਪਾਰ। ਭਾਵ ਸ਼੍ਰੀ ਗੁਰੂ ਜੀ ਨੂੰ। ‡ਪਾ:–ਮਿਟ। §ਪਹਿਲੇ ਸਮੇਂ ਜਹਾਜ ਇਕ ਖਾਸ ਰੁਖ ਉੱਤੇ ਹਵਾ ਦੇ ਚੱਲ ਪੈਣ ਨਾਲ ਹੀ ਚੱਲਿਆ ਕਰਦੇ ਸਨ।

ਕੀ ਅਹੈ। ਲਾਖਹੁ ਬਿਸੀਅਰਿ[1] ਤਿਸ ਥਲ ਰਹੈਂ।ਤਿਨ ਹਿਤ ਧੂਲ[2]ਜਾਇ ਤਿਸ ਦੇਸ਼। ਨਿਜ ਕੁੰਡਲ[3] ਮਹਿੰ ਲੇਤ ਅਸ਼ੇਸ਼[4] ॥ ੯ ॥ ਤਿਸ ਕੋ ਖਾਇ ਨਿਬਾਹੈਂ ਕਾਲ[5]। ਆਪੋ ਅਪਨੀ ਲੇਤਿ ਸੰਭਾਲ। ਲਾਖਹੁ ਅਹੈਂ ਛੁਧਾਤੁਰ[6] ਸੋਈ। ਪ੍ਰਭੁ ਪਹੁੰਚਾਇ ਪਾਲਿ ਹੈ ਤੋਈ[7] ॥ ੧੦ ॥ ਇਸਤੇ ਆਦਿਕ ਕਾਜ ਬਿਸਾਲ[8] । ਕਰਹਿ ਪ੍ਰਮੇਸੁਰ ਬਾਧੂ ਨਾਲ । ਅਬਿ ਜੇ ਕਹਿ ਕਰਿ ਪੌਨ ਮਿਟਾਵੈਂ। ਬਿਗਰਹਿ ਕਾਜ ਛੁਧਿਤਿ[9] ਰਹਿ ਜਾਵੈਂ ॥੧੧॥ ਪ੍ਰਭੁ ਸਰਬੱਗਜ ਸਫਲ ਕ੍ਰਿਤ[10]ਧਰੈ। ਕਜਾ ਅਲਪੱਗਜ[11]ਤਰਕਨਾ[12]ਕਰੈ। ਲਾਖਹੁ ਜੀਵਨਿ ਕੋ ਸੰਤਾਪ। ਮੇਟਹਿ ਪੌਨ,ਦੋਸ਼ ਲੇਂ ਆਪਿ?॥੧੨॥ਇਹ ਮਨਮੁਖਕੀ ਰੀਤਿ ਪਛਾਨੈ। ਹੁਵਤਿ ਮਿਟਾਇ ਕਿ ਤਰਕ ਬਖਾਨੈ[13]। ਜਥਾ ਕਰਹਿ ਪ੍ਰਭੁ ਪਿਖ ਹਰਖੰਤੇ[14] । ਨਹਿ ਤਰਕਹਿੰ, ਕਹਿ ਕੈ ਨ ਮਿਟੰਤੇ॥੧੩॥ਸੋ ਗੁਰਮੁਖ ਸੁਖ ਪ੍ਰਾਪਤਿ ਹੋਇ। ਸੰਕਟਿ ਸਹੈ ਨ ਲੋਕਹੁ ਦੋਇ। ਤੂੰ ਕਰਿਬੇ ਚਿਤ ਚਹਤਿ ਅਹਾਰੇ। ਘਟੀ ਚਾਰ ਕਰਿ ਲੇਹੁ ਪਿਛਾਰੇ॥੧੪॥ਹਟਹਿ ਨ ਜੇ,ਪ੍ਰਭਾਤਿ ਕਰਿ ਲੀਜੈ । ਧਰਹੁ ਨ ਚਿੰਤਾ, ਆਨੰਦ ਕੀਜੈ । ਸਤਿਗੁਰੁ ਅਰ ਪ੍ਰਭੁ[15] ਜਥਾ ਰਜਾਇਤਿਸ ਪਰ ਰਾਜੀ ਰਹਿਨਸਦਾਇ॥੧੫॥ਮੁੱਖਜ ਧਰਮਸਿੱਖੀ ਕੋਏਹੀ। ਜੋ ਧਾਰਹਿ ਸਿਖ ਗੁਰੂ ਸਨੇਹੀ । ਜਿਮ ਪਤਿੱਬ੍ਰਤਾ ਇਸਤ੍ਰੀ ਲੱਛਨ । ਪਤਿ ਆਗਜਾ ਮਹਿੰ ਸੁਖੀ ਬਿਚੱਛਨ[16] ॥ ੧੬ ॥ ਪ੍ਰਭੁ ਆਗਜਾ ਮਹਿੰ ਤਥਾ ਸਦੀਵਾ । ਰਹੁ ਰਾਜ਼ੀ ਬਨਿ ਗੁਰਮੁਖ ਜੀਵਾ। ਜਪ ਤਪ ਬਰਤ ਦਾਨ ਫਲ ਸਾਰੇ । ਇਸਤੇ ਪ੍ਰਾਪਤਿ ਹੋਇ ਸੁਖਾਰੇ ॥ ੧੭ ॥ ਸਿਮਰਹੁ ਸੱਤਿਨਾਮ ਕਰਿ ਪ੍ਰੀਤਿ । ਤਜਾਗਹੁ ਤਨਹੰਤਾ ਇਮੁ ਨੀਤਿ।ਬ੍ਰਹਮਗਜਾਨ ਤਥਿ ਪਾਇ ਸੁਖੇਨ। ਜਨਮ ਮਰਨ ਪੁਨ ਬਨਹਿ ਕਦੇ ਨ*[17] ॥ ੧੮ ॥ ਸੁਨਿ ਜੀਵੇ ਤਥ ਬੰਦਨ ਕਰੀ । ਸਤਿਗੁਰੁ ਸੀਖ ਭਲੀ ਉਰ ਧਰੀ । ਕੋਇਕ ਦਿਨ ਮਹਿੰ ਗਜਾਨੀ ਹੋਵਾ । ਏਕਹੁ ਰੂਪ ਸਰਬ ਮਹਿੰ ਜੋਵਾ[17] ॥ ੧੯ ॥ ਜੀਵਤਿ ਰਹਜੋ ਕਰੀ

---

[1]ਸੱਪ । [2]ਧੂੜ । [3]ਲਪੇਟ(ਅ)ਮੁਖ । [4]ਸਾਰੀ।[5]ਥੱਟ ਲੰਘਾਉਂਦੇ ਹਨ । [6]ਭੁੱਖ ਨਾਲ ਦੁਖੀ। [7]ਉਨ੍ਹਾਂ ਨੂੰ । [8]ਬੜੇ ਕੰਮ । [9]ਭੁੱਖੇ। [10]ਉਹ ਕਰਨੀ ਜਿਸ ਵਿਚ ਲਾਭ ਹੈ । [11]ਭਾਵ ਜੀਵ । [12]ਹੱਜਤਾਂ । [13]ਹੁੰਦੀ ਨੂੰ (ਚਾਹੇ ਕਿ ਇਹ) ਮਿਟ ਜਾਵੇ ਯਾ ਹੁੱਜਤ ਕਰੇ (ਕਿ ਇਹ ਕਿਉਂ ਹੁੰਦੀ ਹੈ)। [14]ਪ੍ਰਸੰਨ ਹੁੰਦੇ ਹਨ । [15]ਪ੍ਰਮਾਤਮਾਂ ਦੀ । [16]ਸਿਆਣੀ । [17]ਦੇਖਿਆ ।

*ਤਾਤਪਰਯ ਸਤਿਗੁਰਾਂ ਦਾ ਸਾਰੀਕਥਾ ਤੋਂ 'ਹੁਕਮਿ ਰਜਾਈ ਚਲਣਾ' ਤੋਂ ਹੈ,ਵਜਾਖਜਾ ਸਿਖਾਂ ਦੀ ਭਗਤ ਮਾਲ ਦੀਆਂ ਹਨ ।

ਗੁਰ ਸੇਵਾ। ਤਨ ਤਜਿ ਲੈ ਹੁਇ ਬ੍ਰਹਮ ਅਭੇਵਾ[1]।

ਗੁੱਜਰ ਨਾਮ ਸੁ ਜਾਤਿ ਲੁਹਾਰ। ਚਲਿ ਆਯਹੁ ਗੁਰੁ ਕੇ ਦਰਬਾਰ॥੨੦॥ ਬੰਦਨ ਕਰਿ ਬੈਠਨੋ ਗੁਰ ਪਾਸਿ। ਦਰਸ਼ਨ ਦੇਖਿ ਕਰੀ ਅਰਦਾਸ[2]ਸੁਨਹੁ ਗੁਰੂ ਜੀ ਹੇਤ ਅਹਾਰ। ਦਿਨ ਸਗਰੇ ਹਮ ਠਾਨਹਿੰ ਕਾਰ॥ ੨੧॥ ਫਸੇ ਗ੍ਰਿਹਸਤਿ ਪਾਇ ਨ ਅਵਿਕਾਸ਼[3]। ਸੇਵਾ ਕਰਹਿੰ ਰਹਹਿੰ ਤੁਮ ਪਾਸ। ਹਮਰੋ ਭੀ ਕਿਮ ਹੁਇ ਕੱਲਯਾਨ। ਜਨਮ ਮਰਨ ਦਾ[4] ਬੰਧਨਿ ਹਾਨਿ[5]॥ ੨੨॥ ਸੁਨਿ ਸਤਿਗੁਰ ਕੀਨਸਿ ਉਪਦੇਸ਼। 'ਇਕ ਚਿਤ ਜਪੁਜੀ ਪਠਹੁ ਹਮੇਸ਼। ਜੋਤਿਕ ਵਾਰ ਪਠਨੋ[6] ਨਿਤ ਜਾਇ। ਪਠਤਿ ਰਹਹੁ[7] ਦੀਰਘ ਫਲ ਪਾਇ॥ ੨੩॥ ਪਿਖਹੁ ਗ਼ਰੀਬ ਕਾਜ ਕਰਿ ਦੀਜੈ। ਨਹਿੰ ਤਿਸ ਨਿਕਟ ਮਜੂਰੀ ਲੀਜੈ। ਜਪੁਜੀ ਅਰਥ ਬਿਚਾਰਨ ਕਰੋ। ਸ੍ਵਾਸੁ ਸ੍ਵਾਸੁ ਅੰਤਰ ਨਿਤਿ ਧਰੋ* ॥ ੨੪॥ ਗੁਰੂ ਨਮਿੱਤ ਕਰਹੁ ਜੁਤਿ ਪ੍ਰੀਤਿ†। ਦਯਾ ਕਰਹੁ ਦੀਨਨਿ[8] ਪਰ ਨੀਤਿ। ਜੋ ਅਪਨੀ ਕਛੁ ਕਰਹੁ ਕਮਾਈ। ਗੁਰ ਹਿਤ ਦਿਹੁ ਦਸਵੰਧ ਬਨਾਈ॥ ੨੫॥ ਸਾਧਿਕ ਸਿੱਖ[9] ਅਇ ਜੋ ਡੇਰੇ। ਕਰਹੁ ਸੇਵ ਧਰਿ ਪ੍ਰੇਮ ਘਨੇਰੇ[10]। ਸੁਨਿ ਉਪਦੇਸ਼ ਰਿਦੇ ਤਿਨ ਧਾਰਾ। ਜਿਮ ਗੁਰੁ ਕਹਨੋ ਕਰਹਿ ਤਿਮ ਕਾਰਾ॥ ੨੬॥ ਗ੍ਰਿਹਸਤੀ ਭਗਤ ਹੁਤੇ ਤਿਸ ਗ੍ਰਾਮ। ਤੁਹਮਤ[11] ਦੇ ਕਰਿ ਤਿਨਕੇ ਨਾਮ। ਗਹਿ ਕਰ ਪਾਇਨ ਪਾਇ ਸੁ ਬੇਰੀ। ਕਾਰਾਗ੍ਰਿਹਿੰ[12] ਮਹਿੰ ਦੀਨਸਿ ਗੇਰੀ॥੨੭॥ ਕਿਤਿਕ ਦਿਵਸ ਹੁਇ ਪ੍ਰਭੂ ਸਹਾਇ। ਕਿਸ ਬਿਧਿ ਤੇ ਦੀਨੇ ਨਿਕਸਾਇ[13]। ਅਰਧਿ ਰਾਤਿ ਮਹਿੰ ਸੋ

---

[1]ਅਭੇਦ। [2]ਸਮਾਂ, ਵਿਹਲ। [3]ਦੇਰ ਵਾਲੇ। [4]ਪੜ੍ਹਿਆ। [5]ਪੜ੍ਹਦੇ ਰਹੋ। [6]ਗੁੰਝਾਂ। [7]ਸਾਧਨਾਂ ਕਰਨ ਵਾਲੇ ਸਿੱਖ। (ਅ) ਸਾਧ ਯਾਂ ਸਿੱਖ। [8]ਤੁਹਮਤ=ਝੂਠੀ ਊਜ। ਭਾਵ (ਰਾਜੇ ਨੇ) ਊਜ ਲਾਕੇ ਉਨ੍ਹਾਂ ਭਗਤ ਗ੍ਰਿਹਸਤੀਆਂ ਨੂੰ। ਅੰਕ ੩੦ ਤੋਂ ਰਾਜੇ ਦਾ ਪਤਾ ਲਗਦਾ ਹੈ। [9]ਕੈਦਖਾਨੇ। [10]ਓਹ ਕੈਦਖਾਨੇ ਤੋਂ ਕੱਢ ਦਿਤੇ ਕਿਸੇ ਤਰ੍ਹਾਂ।

*ਏਥੇ ਦੋ ਪਿਛਲੀਆਂ ਤੁਕਾਂ ਦਾ ਪਾਠ ਦੋ ਨੁਸਖਿਆਂ ਵਿਚ ਹੋਰਵੇਂ ਵੀ ਹੈ:—

੧. ਅਨਾਥਨ ਕੋ ਕਰੀਏ ਬਹੁ ਮਾਨ। ਤਿਹ ਉਧਰਨ ਕੀ ਰੀਤ ਪਛਾਨਿ।

੨. ਸਾਧ ਅਗ੍ਰਜਾਗਤ ਕੀ ਜੋ ਸੇਵਾ। ਦੁਖੀਏ ਕੋ ਕਾਰਜ ਲਖਿ ਲੇਵਾ।

†ਇਸ ਵਿਚ ਗੁਰੂ ਆਦਰਸ਼ ਸੇਵਾ ਦਾ ਦੱਸਿਆ ਹੈ ਕਿ ਸੇਵਾ ਉਪਕਾਰ ਜੋ ਭਲੇ ਕੰਮ ਕਰੋ ਗੁਰੂ ਜੀ ਵਿਚ ਪ੍ਰੀਤ ਰਖਕੇ ਗੁਰੂ ਨਮਿੱਤ ਕਰੋ। ਇਸ ਤਰ੍ਹਾਂ ਨਾ ਆਪਣੇ ਮਨ ਵਿਚ ਅਹੰਕਾਰ ਆਵੇਗਾ, ਨਾ ਜਿਨ੍ਹਾਂ ਤੇ ਉਪਕਾਰ ਕੀਤਾ ਹੈ, ਓਹਨਾਂ ਦੀ ਮੈਲ ਦਾ ਬੋਝ ਪਵੇਗਾ। ਜੋ ਕੁਛ ਕਰਮ ਸਿੱਖ ਕਰੇ ਗੁਰੂ ਅਰਪਨ ਕਰਕੇ ਕਰੇ।

ਚਲਿ ਆਏ। ਸ਼੍ਰਿੰਖਲ[1] ਤਿਨ ਕੇ ਪਾਇਨ[2] ਪਾਏ ॥ ੨੮ ॥ ਗੁੱਜਰ ਨਾਮ ਲੁਹਾਰ ਅਵਾਸ। ਆਇ ਕਹਜੋ ਤਿਨ ਇਸਕੇ ਪਾਸ। 'ਪ੍ਰਭੁ ਨਮਿੱਤਦਿਹੁ ਬੰਧਨ ਕਾਟਿ। ਤੁਝ ਕੋ ਹੋਇ ਨ ਜਮ ਕੀ ਬਾਟ' ॥ ੨੯ ॥ ਸੁਨਿ ਕਰਿ ਸੁਕਚਜੋ[3] ਰਿਦੇ ਬਿਸਾਲਾ।–ਜੇ ਮੁਝ ਜਾਨ ਲੇਹਿ ਮਹਿਪਾਲਾ[4]। ਗਹਿ ਲੈਹੈ ਸਗਰੋ ਪਰਵਾਰ।ਜ਼ਾਲਮ ਬਡੋ ਕਰਾਵਹਿ ਮਾਰ।–॥੩੦॥ ਤ੍ਰਾਸ ਪਾਇ ਕਰਿ ਬਹੁਰ ਬਿਚਾਰਾ।–ਗੁਰੁ ਮੁਝ ਪ੍ਰਤਿ ਉਪਦੇਸ਼ ਉਚਾਰਾ। ਪ੍ਰਭੁ ਨਮਿੱਤ ਕਾਰਜ ਕਰਿ ਦੀਜੈ। ਨਹੀ ਬਿਲੰਬ ਕਿਸੀ ਬਿਧਿ ਕੀਜੈ ॥ ੩੧ ॥ ਸੋ ਨਹਿੰ ਛੋਡੋਂ,ਹੋਇ ਸੁ ਹੋਇ।ਸੰਤ ਕਹੇ ਲੋਕਨ. ਸੁਖ ਦੋਇ[5]–। ਇਮ ਬਿਚਾਰਿ ਕਰਿ ਬਿਲਮ ਨ ਕੀਨ। ਉਠਿ ਤਤਕਾਲ ਕਾਟ ਕਰਿ ਦੀਨ ॥ ੩੨ ॥ ਆਸ਼ਿਖ[6] ਦੇਤਿ ਗਏ ਨਿਜ ਦੇਸ਼। ਉਪਜਜੋ ਇਸਕੇ ਗਯਾਨ ਵਿਸ਼ੇਸ਼।

ਇਕ ਨਾਈ ਧਿੰਙਾ ਚਲਿ ਆਯੋ। ਸ਼੍ਰੀ ਅੰਗਦ ਪਗ ਸੀਸ ਨਿਵਾਯੋ ॥੩੩॥ਬੈਠਿ ਗਯੋ ਢਿਗ ਸਿਖ ਗਨ ਹੇਰੇ। ਕਰਹਿੰ ਪਰਸਪਰ ਸੇਵ ਘਨੇਰੇ। ਤਿਨ ਮਹਿੰ ਮਿਲਿ ਸੇਵਾ ਕਹੁ ਲਾਗਜੋ। ਭਲੀ ਜਾਨਿ ਕਰਿ ਉਰ ਅਨੁਰਾਗਜੋ[7] ॥੩੪॥ ਤਪਤ ਨੀਰ ਕਰਿਵਾਇ ਸ਼ਨਾਨ। ਵਸਤ੍ਰ ਪਖਾਰਹਿ ਮਲ ਕਰਿ ਹਾਨ[8]। ਚਰਨ ਚਾਂਪ, ਹਾਂਕਤਿ ਹੈ ਬਾਯੁ[9]। ਬਾਸਨ ਧੋਵੈ ਮਾਂਝ ਬਨਾਯੁ[10] ॥੩੫॥ ਕਬਿ ਕਬਿ ਗੁਰ ਕੀ ਸੇਵਾ ਪਾਇ। ਮਹਾਂ ਪ੍ਰੇਮ ਤੇ ਕਰਹਿ ਬਨਾਇ। ਇਕ ਦਿਨ ਸ਼੍ਰੀ ਅੰਗਦ ਕੇ ਪਾਸ। ਹਾਥ ਜੋਰਿ ਕੀਨੀ ਅਰਦਾਸ ॥ ੩੬ ॥ 'ਸ਼੍ਰੀ ਸਤਿਗੁਰ ਮੁਝ ਦਿਹੁ ਉਪਦੇਸ਼ੁ। ਜਿਸਤੇ ਮਿਟਹਿੰ ਕਲੇਸ਼ ਅਸ਼ੇਸ਼ੁ[11]।ਸੁਨਿ ਸ਼੍ਰੀ ਮੁਖ ਤੇ ਤਬਿ ਫੁਰਮਾਯੋ। 'ਗੁਰੁ ਗੌਰ[12] ਮਹਿੰ ਸੋ ਚਲਿ ਆਯੋ ॥ ੩੭ ॥ ਹੁਇ ਮੁਰੀਦ[13] ਮੁਰਦੇ ਮਾਨਿੰਦ। ਅੰਗ ਨ ਕੋ ਹਾਲਤਿ ਬਿਨ ਜਿੰਦ[14]। ਤਿਮ ਮੁਰੀਦ ਆਦਿਕ ਹੰਕਾਰਾ[15]।ਤਯਾਗ ਦੇਤਿ ਏ ਸਕਲ ਬਿਕਾਰਾ ॥ ੩੮ ॥ ਗੁਰੁ ਗੌਰ ਮਹਿੰ ਜਾਇ ਸਮਾਇ। ਹੁਇ ਮੁਰੀਦ ਮੁਰਦਾ

---

[1]ਸੰਗਲ। [2]ਪੈਰਾਂ ਵਿਚ। [3]ਸੰਕੋਚ ਕੀਤਾ ਭਾਵ ਡਰਿਆ। [4]ਰਾਜਾ। [5]ਮੰਤਾਂ ਦੇ ਕਹੇ ਨੂੰ (ਕਮਾਉਣ ਨਾਲ) ਦੋਹਾਂ ਲੋਕਾਂ ਦਾ ਸੁਖ ਹੁੰਦਾ ਹੈ। [6]ਅਸੀਸ। [7]ਪ੍ਰੇਮ ਵਿਚ ਆਇਆ। [8]ਮੈਲ ਨੂੰ ਨਾਸ਼ ਕਰਕੇ। [9]ਮੁਠੀ ਚਾਂਪੀ ਕਰਦਾ ਹੈ ਝੱਲਦਾ ਹੈ, ਵਾਯੂ (ਭਾਵ ਪੱਖਾ)। [10]ਮਾਂਜ ਬਣਾ ਕੇ। [11]ਸਾਰੇ। [12]ਕਬਰ। [13]ਚੇਲਾ। [14](ਜਿਵੇਂ) ਜਿੰਦ ਤੋਂ ਬਿਨਾ ਕੋਈ ਅੰਗ ਨਹੀਂ ਹਿੱਲਦਾ (ਮੁਰਦੇ ਦਾ)। [15]ਹੰਕਾਰ ਆਦਿਕ (ਸਾਰੇ ਵਿਕਾਰ)।

ਜਿਸਿ ਭਾਇ*। ਦੇਖਿ ਜਾਤ ਅਪਨੀ ਭਾ ਸੈਨ[1]। ਕਰੀ ਸੇਵ ਸੰਤਨ ਕੀ ਰੈਨ ॥੩੯॥ ਪ੍ਰੇਮ ਪਰਖ ਕਰਿ ਸ਼੍ਰੀ ਭਗਵਾਨ। ਬਨੇ ਸੈਨ ਕੇ ਰੂਪ ਸੁਜਾਨ। ਰਾਣੇ ਕੋ ਇਸ ਰੀਤਿ ਰਿਝਾਯੋ[2]।ਬਖਸ਼ੀ ਤਬਿ ਕਵਾਇ[3] ਹੁਲਸਾਯੋ† ॥੪੦॥ ਤਿਸਕੇ ਸਮ ਸੇਤਨ ਕੀ ਸੇਵਾ। ਕਰਹੁ ਸਦਾ ਰੀਝਹਿੰ ਗੁਰੁਦੇਵਾ[7]। ਸੁਨਿ ਉਪਦੇਸ਼ ਕਮਾਵਨਿ ਕੀਨਿ। ਧਰਜੋ ਪ੍ਰੇਮ ਸਿੱਖੀ ਪਦ ਲੀਨਿ ॥੪੧॥ ਸਭਿ ਕੁਟੰਬ ਕੋ ਭਯੋ ਉਧਾਰ। ਜਿਮ ਕਾਸ਼ਟ ਸੋ[8] ਲੋਹੋ ਪਾਰ।

ਪਾਰੋ ਜੁਲਕਾ ਨਾਮ ਸੁ ਆਯੋ। ਸੁਨਿ ਜਸ ਕੋ ਮਿਲਿਬੇ ਲਲਚਾਯੋ॥ ੪੨॥ਨਮਸਕਾਰ ਕਰਿ ਬੈਠਜੋ ਪਾਸਿ। ਹਾਥ ਜੋਰਿ ਕੀਨਸਿ ਅਰਦਾਸਿ। 'ਸ਼੍ਰੀ ਗੁਰ ਪਰਮਹੰਸ ਹੁਇ ਕੌਨ ?। ਲੱਛਨ ਮੋਹਿ ਸੁਨਾਵਹੁ ਤੌਨ[4] ॥੪੩॥ ਸੁਨੇ ਨਾਮ ਅਰ ਰੂਪ ਨਿਹਾਰੇ।ਨਹਿੰ ਵਿਸ਼ੇਸ਼ ਤੇ ਹਮ ਨਿਰਧਾਰੇ। ਤੁਮ ਤੇ ਸੁਨਹਿੰ ਜਥਾਰਥ ਜਾਨੈ। ਕੋ ਗੁਨ ਤੇ ਤਿਨ ਅਧਿਕ ਬਖਾਨੈ?'॥੪੪॥ ਸ਼੍ਰੀ ਅੰਗਦ ਸੁਭ ਮਤਿ ਜੁਤਿ ਹੇਰਾ[6]। ਹਿਤ ਉਪਦੇਸ਼ ਕਹਜੋ ਤਿਸ ਬੇਰਾ। 'ਪਰਮਹੰਸ ਕੇ ਸੁਨੀਅਹਿ ਲੱਛਨ। ਸੁਨਿ ਜੋ ਧਰਹਿ ਸੁ ਮਨੁਜ ਬਿਚੱਛਨ[7]॥੪੫॥ ਹੰਸ ਸਿ ਮਾਨ ਸਰੋਵਰ ਰਹੈਂ। ਮੁਕਤਾ[5] ਕਰਹਿੰ ਅਹਾਰ ਜਿ ਲਹੈਂ।ਮਿਲਿ ਇਕ ਰੂਪ ਹੋਤ ਪਯ[6] ਪਾਨੀ। ਤਿਨ ਕੇ ਆਗੇ ਧਰਿਯ ਜਿ ਆਨੀ ॥ ੪੬ ॥ ਪਯ ਤੇ ਜਲ ਕੋ ਕਰਹਿੰ ਨਿਰਾਲਾ। ਸਾਰ ਅਸਾਰ ਪਿਖਹਿੰ ਤਤਕਾਲਾ। ਤਜਹਿੰ ਅਖਿਲ ਜਲ[10] ਪਯ ਕੋ ਖਾਂਹਿ।ਉਡਹਿੰ ਬਿਦੇਸ਼ਨਿ ਦੇਸ਼ਨ ਜਾਂਹਿ[11] ॥ ੪੭ ॥ ਪਰਮਹੰਸ ਤਿਨ ਤੇ ਅਧਿਕਾਇ[12]। ਮੁਕਤਾ ਮੁਕਤੀ[13] ਚਹਤਿ ਸਦਾਇ। ਮਾਨਸ ਗੁਰੁ ਸਬਦ ਕੇ ਮਾਂਹੀ[14]। ਲੇਤਿ ਅਹਾਰ ਅਪਾਰ‡

---

[1]ਵੇਖ ! ਤੇਰੀ ਜਾਤ ਵਿਚ (ਅੱਗੇ ਇਕ) ਸੈਣ ਨਾਮੇ ਭਗਤ ਹੋਇਆ ਹੈ। [2]ਮੋਹਿਤ ਕੀਤਾ। [3]ਪੋਸ਼ਾਕ [ਅ: ਕਬਾ]। [4]ਕਾਠ ਨਾਲ। [5]ਤਿਸਦੇ। [6]ਸ਼ੁਧ ਮੱਤ ਦੇ ਸਹਿਤ ਦੇਖਕੇ। [7]ਜੋ ਧਾਰਨ ਕਰੇ ਓਹ ਮਨੁੱਖ ਸਿਆਣਾ ਹੈ। [5]ਮੋਤੀ। [6]ਦੁੱਧ ਤੇ। [10]ਸਾਰਾ ਪਾਣੀ। [11]ਉੱਡ ਕੇ ਦੇਸ਼ਾਂ ਪ੍ਰਦੇਸ਼ਾਂ ਨੂੰ ਜਾਂਦੇ ਹਨ। [12]ਵੱਧ। [13]ਕਲਿਆਨ ਰੂਪੀ ਮੋਤੀ। [14]ਮਾਨ ਸਰੋਵਰ ਰੂਪੀ ਗੁਰਾਂ ਦੇ ਸ਼ਬਦ ਵਿਚ।(ਅ) ਸ਼ਬਦ ਅਰਥਾਤ ਜਗਤ ਵਿਚ ਗੁਰੂ ਰੂਪੀ ਮਾਨ ਸਰੋਵਰ ਵਿਚੋਂ।

*ਮੁਰਦਾ ਹੋਣ ਤੋਂ ਮੁਰਾਦ ਮਰ ਜਾਣ ਦੀ ਨਹੀਂ, ਨਾ ਨਿਕਾਰਾ ਹੋਣ ਦੀ ਹੈ, ਪਰੰਤੂ ਪੂਰਨ ਸੱਤ ਨੂੰ ਸਮਝਣ ਤੇ ਦੱਸੇ ਮਾਰਗ ਤੇ ਤੁਰਨ ਵਿਚ ਆਪਣੇ ਅੜਬਪੁਣੇ, ਹੇਂਕੜ, ਆਪਣੀ ਰਾਇ ਦੇ ਅਭਿਮਾਨ ਨੂੰ ਛੱਡਣ ਤੋਂ ਮੁਰਾਦ ਹੈ।

†ਪਾ:–ਬਖਸ਼ਿਸ਼ ਕਰੀ ਰਿਦਾ ਹੁਲਸਾਯੋ। ‡ਧਾ:–ਅਧਾਰ।

ਰਹਾਂਹੀ[1]॥੪੮॥ਦੇਹਿ ਆਤਮਾ ਮਿਲਿ ਇਕ ਭਏ।ਬਿਨ ਬਿਚਾਰਿ ਕਿਨ ਨਹਿ ਲਖਿ ਲਏ।ਤਿਨਕੌਪ੍ਰਿਥਮੈ ਹੋਤਿ ਬਿਚਾਰ।ਦਿਨਪ੍ਰਤਿ ਦੇਹਿ ਨ ਰਹਿ ਇਕ-ਸਾਰ॥੪੯॥ਪ੍ਰਿਥਮ ਨ ਹੁਤੀ ਭਵਿੱਖਨ ਨ ਰਹੈ[2]।ਮੱਧ ਕੁਤੋ[3]ਸਾਚੀ ਤਿਸੁਕਹੈ। ਪੁਨ ਜੜ੍ਹ ਹੈ ਕੁਛ ਨਾਹਿਨ ਛਾਨੀ[4]। ਨਿਤ ਦੁਖ ਰੂਪ ਲੇਹਿ ਮਨ ਜਾਨੀ ॥ ੫੦ ॥ ਸੱਤਿ ਆਤਮਾ ਨਿਰਨੈ ਕਰਹਿ। ਪੂਰਬ ਹੁਤੋ[5],ਦੇਹਿ ਬਹੁ ਧਰਹਿ। ਅਬਿ[6] ਪ੍ਰਤੱਖ ਅਰੁ ਰਹੈ ਭਵਿੱਖ[7]। ਯਾਂ ਤੇ ਸੱਤਿ ਲਖਹਿ ਗੁਰੁ ਸਿੱਖ॥੫੧॥ ਬਹੁਰ ਆਤਮਾ ਚੇਤਨ ਜਾਨਹਿਂ। ਜਿਹ ਸਬੰਧ ਤਨ ਚੇਤਨ ਠਾਨਹਿਂ[8]। ਫਰਕਾਵਨ ਚਖ ਆਦਿ ਰਿਖੀਕੇਂ[9]। ਜਿਸ ਬਿਨ ਹੋਤਿ ਨਹੀ ਲਖਿ ਨੀਕੇ ॥੫੨॥ ਪੁਨ ਆਤਮ ਕੋ ਰੂਪ ਅਨੰਦ। ਪਰਖਤਿ ਭਲੇ ਸਦਾ, ਬਿਨ ਦੁੰਦ। ਬਿਸ਼ਿਯਨ ਬਿਖੈ ਅਨੰਦ ਕਲਪੰਤ।ਇਹੁ ਮਮ ਰੂਪ ਨ,ਅੱਗਜ ਲਖੰਤ[10]॥ ੫੩॥ਪਰਮਹੰਸ ਸੋ ਕਹੀਅਹਿ ਰੂਪ:–ਸਤਿ,ਚੇਤਨ,ਆਨੰਦ ਅਨੂਪ। ਤਨ ਤੇ ਨਯਾਰੋ ਜਾਨਹਿਂ ਐਸੇ। ਮੰਦਿਰ ਬਿਖੈ ਬਸਹਿ ਕੋ ਜੈਸੇ ॥ ੫੪ ॥ ਤਿਸ ਕੋ ਅਪਨੋ ਰੂਪ ਪਛਾਨਹਿ।ਤਨ ਹੈਤਾ[11] ਨਿਰਨੈ ਕਰਿ ਹਾਨਹਿ। ਸਮ ਮੰਦਿਰ ਕੋ ਜਾਨਹਿ ਨਯਾਰੋ। ਜੀਰਣ[12] ਹੋਏ ਤਯਾਗ ਪਧਾਰੋ ॥੫੫॥ ਤਨ ਆਤਮ ਯਮਸਰ ਪਯ ਪਾਨੀ[13]। ਕਰਹਿ ਜੁ ਨਰ ਹੁਇ ਹੰਸ ਸਮਾਨੀ। ਤਿਨ ਕੋ ਪਰਮਹੰਸ ਹੈ ਨਾਮੁ। ਪਾਵਹਿ ਬ੍ਰਹਮ ਗਯਾਨ ਅਭਿਰਾਮੁ ॥ ੫੬ ॥ ਤਨ ਤੇ ਨਯਾਰੋ ਜਥਿ ਮਤਿ ਧਰੈਂ। ਰਸੁ ਬਿਸ਼ਿਯਨ ਹਿਤ ਪਾਪ ਨ ਕਰੈਂ। ਜਲ ਤੇ ਕਮਲ ਰਹੈ ਨਿਰਲੇਪੁ। ਲਿਪਹਿ ਨ ਕਿਮਿ ਹੁਇਂ ਬ੍ਰਿੰਦ ਵਿਖੇਪੁ[14] ॥ ੫੭ ॥

---

[1](ਮਾਨ ਸਰੋਵਰ ਵਿਚੋਂ ਮੁਕਤੀ ਰੂਪੀ ਮੋਤੀ ਦਾ) ਭੋਜਨ ਲੈਂਦੇ ਹਨ ਤੇ ਉਸ ਦੇ ਵਿੱਚੇ ਰਹਿੰਦੇ ਹਨ। [ਅਪਾਰ=ਜੋ ਪਾਰ ਨਹੀਂ, ਭਾਵ ਵਿੱਚੇ] (ਅ) ਭਾਵ ਪਰਮੇਸ਼ੁਰ ਵਿਚ ਰਹਿਣਾ (ਇਹ) ਅਹਾਰ ਲੈਂਦੇ ਹਨ [ਅਪਾਰ=ਪਾਰ ਤੋਂ ਰਹਤ, ਬ੍ਰਹਮ]। [2]ਨਹੀਂ ਸੀ ਅਤੇ ਨਾਂ ਹੀ ਅਗਾਂਹ ਨੂੰ ਰਹੇਗੀ। [3]ਵਿਚਕਾਰ ਕੋਣ। [4]ਕੋਈ ਛੁਪਾ ਨਹੀਂ। [5]ਪਹਿਲੇ ਸੀ (ਆਤਮਾ)। [6]ਹੁਣ। [7]ਅਗਾਂਹ ਨੂੰ। [8]ਜਿਸ ਦੇ ਸਬੰਧ ਹੋਣ ਕਰਕੇ ਤਨ ਚੇਤਨ ਹੁੰਦਾ ਹੈ। [9]ਅੱਖ ਆਦਿ ਇੰਦ੍ਰਿਆਂ ਦਾ ਫੁਰਕਣਾ। [10]ਵਿਸ਼ਿਆਂ ਵਿਚ ਅਨੰਦ ਦੀ ਕਲਪਨਾ ਕਰਦਾ ਹੈ ਤੇ 'ਇਹ ਮੇਰਾ ਰੂਪ ਨਹੀਂ' ਅੱਗਜਾਨੀ (ਇਹ ਗਲ) ਨਹੀਂ ਲਖਦਾ।–ਨ–ਦੇਹਰੀ ਦੀਪਕ ਹੈ। (ਅ) ਅੱਗਜਾਨੀ ਇਹ ਗਲ ਨਹੀਂ ਸਮਝਦਾ ਕਿ ਅਨੰਦ ਤਾਂ ਮੇਰਾ ਸ੍ਵੈ ਸਰੂਪ ਹੈ, ਮੈਂ ਜੁ ਵਿਸ਼ਿਆਂ ਵਿਚ ਅਨੰਦ ਦੀ ਕਲਪਨਾ ਕਰ ਰਿਹਾ ਹਾਂ (ਇਹ ਝੂਠੀ ਹੈ)। [11]ਹੈਂਕਾਰ। [12]ਪੁਰਾਣਾ। [13]ਪਾਣੀ ਤੋਂ ਦੁੱਧ ਵਾਂਙੂ ਜੋ ਤਨ ਤੋਂ ਆਤਮਾ ਨੂੰ (ਜੁਦਾ ਕਰ ਸਕੇ)। [14]ਕਿਵੇਂ ਭੀ ਲਿਪਾਇਮਾਨ ਨਹੀਂ ਹੁੰਦਾ, ਭਾਵੇਂ ਕਿੰਨੇ ਵਿਖੇਪ (ਦੁਖ) ਹੋਣ [ਸੰਸ:, ਵਿਕਸ਼ੇਪ=ਘਬਰਾ, ਬ੍ਰਿਤੀ ਦਾ ਖਿੰਡਾਉ]।

ਸੂਰਜ ਕੀ ਦਿਸ਼ ਹੈ ਤਿਨਿ ਧਨਾਨ। ਛੁਵੈ ਨ ਜਲ ਰੈਚਕ ਭਰਿ ਆਨਿ। ਪਰਮਹੰਸ ਤਿਮਿ ਜਗ ਮਹਿੰ ਰਹੈ। ਆਤਮ ਧਨਾਨ ਸਦਾ ਉਰ ਲਹੈ॥੫੮॥ ਤਨ ਕੇ ਸੁਖ ਦੁਖ ਜਬਿ ਪਰਿ ਜਾਇੰ[1]।ਤਿਨ ਤੇ[2] ਹਰਖ ਨ ਸੋਗ ਕਦਾਇ। ਬਰਤੈ ਗਯਾਨੀ ਸਮ ਅੱਗਯਾਨੀ। ਜਾਨਹਿੰ ਜਗ ਕੋ ਸੁਪਨ ਸਮਾਨੀ[3]॥੫੯॥ ਬੰਧਨਿ ਹੋਤ ਨਹੀ ਪੁਨ ਤਾਹੂੰ। ਰਹੈ ਸਮਾਇ ਬ੍ਰਹਮ ਕੇ ਮਾਹੂੰ[4]। ਸੁਨੀ ਸੀਖ ਪਾਰੋ ਹਰਖਾਯੋ। ਲਗਾ ਬਿਚਾਰਨਿ ਮਨ ਸੁਖ ਪਾਯੋ ॥੬੦॥ ਕਿਤਿਕ ਕਾਲ ਗੁਰ ਅੰਗਦ ਸੇਵ। ਪੁਨ ਭੇ ਅਮਰਦਾਸ ਗੁਰਦੇਵ। ਤਿਨ ਢਿਗ ਬਨਜੋ ਸੁ ਬ੍ਰਹਮ ਗਿਆਨੀ। ਆਗੇ ਕਰਿ ਹੌਂ ਕਥਾ ਬਖਾਨੀ ॥ ੬੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅੰਗਦ ਜੀ ਸਿਖਾਂ ਪ੍ਰਤਿ ਉਪਦੇਸ਼' ਪ੍ਰਸੰਗ ਬਰਨਨੰ ਨਾਮ ਇਕਾਦਸ਼ਮੋ ਅੰਸੂ ॥ ੧੧ ॥

੧੨. [ਮੱਲੂ ਸ਼ਾਹੀ, ਕਿਦਾਰੀ, ਦੀਪਾ, ਨਰਾਇਣ ਦਾਸ, ਬੂਲਾ ਪ੍ਰਸੰਗ]

ਦੋਹਰਾ॥ਮੱਲੂ ਸ਼ਾਹੀ ਆਇ ਕਰਿ ਸ਼੍ਰੀ ਅੰਗਦ ਕੇ ਪਾਸ। ਕਰਿ ਬੰਦਨ ਬੈਠਨੋ ਨਿਕਟਿ ਬਿਨਤੀਕੀਨਿ ਪ੍ਰਕਾਸ਼॥੧॥ਚੌਪਈ॥'ਸ਼੍ਰੀਗੁਰ! ਮੈ ਕਾਰਨ ਕੱਲਯਾਨ[5]। ਆਯੋ ਸੁਨਿ ਤੁਮ[6] ਸੁਜਸੁ ਮਹਾਨ। ਕੀਜਹਿ ਅਬਿ ਅਪਨੋ ਉਪਦੇਸ਼। ਜਿਸਤੇ ਬਿਨਸਹਿੰ ਸਕਲ ਕਲੇਸ਼॥੨॥ ਕਰਤਿ ਚਾਕਰੀ ਮੁਗ਼ਲਨਿ ਕੇਰੀ। ਕਰੌਂ ਜੀਵਕਾ ਤਹਾਂ ਘਨੇਰੀ। ਹਲਤਿ ਪਲਤਿ ਮੁਖ ਉਜਲ ਰਹੈ। ਅਸੁ ਕਰਨੀ ਕੋ ਮਮੁ ਚਿਤ ਚਹੈ' ॥ ੩ ॥ ਸੁਨਿਕਰਿ ਸ਼ਰਧਾ ਪਿਖ ਕਰਿ ਭਾਰੇ। ਸ਼੍ਰੀਅੰਗਦੁ ਗੁਰੁ ਬਾਕ ਉਚਾਰੇ।'ਭਾਈ ਮੱਲੂ ਰਿਦੇ ਬਿਚਾਰਹੁ। ਦੇਹ ਅਨਿੱਤ ਸਦਾ ਨਿਰਧਾਰਹੁ॥੪॥ ਸੋ ਤੌ ਮ੍ਰਿਤਕ ਜਾਨਿ ਹੀ ਲੀਜੈ। ਇਸ ਹਿਤ ਚਿਤ ਨਹਿੰ ਸ਼ੰਸਾ ਕੀਜੈ। ਆਤਮ ਸਦਾ ਸਾਚ ਹੀ ਜਾਨੋ। ਕਿਸ ਕੋ ਮਾਰਨੋ ਮਰਹਿ, ਨ ਮਾਨੋ[8] ॥ ੫ ॥ ਪਾਵਕ ਦਾਹ ਕਰਤਿ ਨਹੀ ਤਿਸੈ। ਜਲ ਨ ਡੁਬਾਇ ਸਕਹਿ ਨਿਜ ਬਿਸੈ[9]। ਸ਼ਸਤ੍ਰਨਿ ਤੇ ਨਹਿੰ ਛੇਦਜੋ[10] ਜਾਇ। ਜਿਸਿ ਕੋ ਪੌਨ ਨ ਸਕਹਿ ਡੁਲਾਇ* ॥ ੬ ॥ ਕਾਲ ਬਿਨਾਸ਼ਕ ਸਭਿਨਿ ਬਿਸਾਲਾ। ਆਤਮ ਅਹੈ ਕਾਲ ਕੋ ਕਾਲਾ[11]।ਜਗ ਕੋ ਲਖਿਕੈ ਸੁਪਨ ਸਮਾਨੋ। ਵਰਣ[12]

[1]ਆ ਬਣਨ, ਆ ਪੈਣ। [2]ਭਾਵ ਸੁਖ ਦੁਖ ਤੇ। [3](ਪਰੰਤੂ ਗਿਆਨੀ) ਜਾਣਦਾ ਹੈ ਜਗਤ ਨੂੰ ਸੁਪਨੇ ਸਮਾਨ। [4]ਮੈਂ (ਆਪਣੀ) ਮੁਕਤੀ ਵਾਸਤੇ। [5]ਆਪ ਦਾ। [6]ਨਾ ਮੰਨੋ ਕਿ ਕਿਸੇ ਦੇ ਮਾਰਿਆਂ ਇਹ (ਆਤਮਾ) ਮਰੇਗਾ।(ਅ) ਮੰਨੋ ਕਿ ਮਾਰਿਆਂ ਨਹੀਂ ਮਰੇਗਾ। [7]ਬਿਖੇ=ਵਿਚ। [8]ਕੱਟਿਆ। [9]ਕਾਲ ਦਾ ਨਾਸ਼ ਕਰਨ ਵਾਲਾ, ਭਾਵ ਆਤਮਾ ਅਕਾਲ ਹੈ। [10]ਜਾਤ।

*ਪਾ:—ਉਠਾਇ।

ਆਸ਼੍ਰਮਨਿ ਕ੍ਰਿਯਾ ਸੁ ਠਾਨੈ* ॥੭॥ ਬ੍ਰਹਮਗ੍ਯਾਨ ਕੋ ਨਿਤਿ ਅੱਭ੍ਯਾਸਹਿ। ਤਨ ਹੈਤਾ ਲਖਿ ਝੂਠਿ ਬਿਨਾਸਹਿ। ਇਮਿ ਹੀ ਕ੍ਰਿਸ਼ਨ ਕੀਨ ਉਪਦੇਸ਼†। ਅਰਜਨ ਧਾਰਸੋ ਰਿਦੇ ਬਿਸ਼ੇਸ਼ ॥ ੮ ॥ ਵਰਣ ਧਰਮ ਰਣ ਕਰਹੁ ਮਹਾਨੇ। ਆਤਮ ਸਾਚ ਕੂੜ ਤਨ ਜਾਨੇ। ਦੀਜਹਿ ਦਾਨ ਸੁਕਰਮ[1] ਕਰੀਜਹਿ। ਤਨ ਬਿਨਸਨ ਨਹਿੰ ਸੰਸਾ ਕੀਜਹਿ ॥੯॥ ਦੇਸ਼,ਕਾਲ,ਵਸਤੁ ਮਿਲ ਤੀਨਾ। ਤਬ ਹੁਇ ਕਾਯਾਂ ਪ੍ਰਾਨ ਬਿਹੀਨਾ। ਪੂਰਨ ਬਯ ਕੌ[2]ਸਮਾਂ ਸੁ ਆਵਹਿ। ਜਿਸ ਥਲ ਦੇਹਿ ਗਿਰਹਿ ਸੋ ਪਾਵਹਿ[3]॥੧੦॥ਤ੍ਰਿਤੀਏ ਜਿਸ ਤੇ ਹੋਵਨਿ ਘਾਤ[4]।ਬਨਾਧਿ ਕਿ ਆਯੁਧਾਦਿ ਮਿਲਿ ਜਾਤਿ[5]। ਇਨ ਤੀਨਹੁ ਬਿਨ ਇਕਠੇ ਹੋਇ। ਪ੍ਰਾਨ ਹਾਨ ਕਿਮਿ ਨਹਿੰ ਕਿਸ ਜੋਇ[6] ॥੧੧॥ ਬਿਨ ਤ੍ਰੈ ਮਿਲੇ ਕਾਲ ਰਖ-ਵਾਰੋ। ਮਰਤਿ ਨਹੀਂ ਨੀਕੇ ਨਿਰਧਾਰੋ। ਜੋ ਕਰਿ ਜੁੱਧ ਆਨਿ ਕਿਤ ਪਰੈ। ਅਲਪ ਕਿ ਬਹੁਤੇ‡ਨਹੀਂ ਬਿਚਰੈ॥੧੨॥ਪੀਠ ਨ ਦੇਹਿ ਸਮੁਖਿ ਰਿਪੁ[7] ਰਹੈ। ਨਿਰਭੈ ਸ਼ਸਤ੍ਰ ਬਹੈ ਜਸ ਲਹੈ। ਜਗ ਮਹਿੰ ਪ੍ਰਾਪਤਿ ਬ੍ਰਿੰਦ ਪਦਾਰਥ। ਲੈ ਸਤਿਸੰਗਤਿ ਲਾਇ ਸਕਾਰਥ॥੧੩॥ਜੋ ਰਣ ਮਹਿੰ ਸਨਮੁਖ ਮ੍ਰਿਤੁ ਪਾਵੈ[8]। ਸੁਰਗ ਨਿਸੈਸੈ[9]ਸੂਰ ਸਿਧਾਵੈ।ਇਮ ਦ੍ਵੈ ਲੋਕਨਿ ਉੱਜਲ ਆਨਨਿ[10]। ਕਰਿ ਕੱਲ੍ਯਾਨ ਏਵ ਨਿਜ ਪ੍ਰਾਨਨਿ' ॥੧੪॥ ਮੱਲੂ ਸ਼ਾਹੀ ਸੁਨਿ ਉਪਦੇਸ਼ੁ। ਬਰ-ਤਣ ਲਾਗਸੋ ਤਥਾ ਹਮੇਸ਼ੁ।ਵੰਡ ਖਾਇ ਨਿਜ ਧਰਮ ਵਿਚਾਰੈ।ਆਤਮ ਤਨ ਸੱਤਾਸਤ ਧਾਰੈ[11] ॥੧੫॥ ਇਕ ਸਿਖ ਆਯੋ ਨਾਮ ਕਿਦਾਰੀ। ਸਤਿਗੁਰ ਆਗੈ ਬਿਨੈ ਉਚਾਰੀ। 'ਕਾਮ ਕ੍ਰੋਧ ਮਹਿੰ ਜਲਤੋ ਜਗਤ। ਮੋਹਿ ਉਬਾਰਹੁ

[1]ਸ੍ਰੇਸ਼ਟ ਕਰਮ। [2]ਆਯੁ ਦੇ ਪੂਰੇ ਹੋਣ ਦਾ। [3]ਜਿਸ ਥਾਵੇਂ ਗਿਰਨਾ (ਮਰਨਾ) ਹੈ ਦੇਹ ਉਹ ਥਾਂ ਪ੍ਰਾਪਤਿ ਕਰ ਲੈਂਦਾ ਹੈ। [4]ਜਿਸ ਨਾਲ ਨਾਸ਼ ਹੋਣਾ ਹੈ। [5]ਦੁੱਖ ਕਿ ਸ਼ਸਤ੍ਰ ਆਦਿਕ (ਉਹ) ਮਿਲ ਜਾਂਦਾ ਹੈ। [6]ਕਿਸੇ ਦੇ ਪ੍ਰਾਣਾਂ ਦੀ ਹਾਨੀ ਨਹੀਂ ਦੇਖੀ। [7]ਸਾਹਮਣੇ ਵੈਰੀ ਦੇ। [8]ਸਾਹਮਣੇ ਮਰ ਜਾਵੇ। [9]ਬਿਨਾਂ ਸ਼ੱਕ ਦੇ। [10]ਮੁਖ ਉੱਜਲੇ। [11]ਆਤਮਾ ਨੂੰ ਸੱਚ ਤੇ ਤਨ ਨੂੰ ਅਸੱਤ ਨਿਸ਼ਚੇ ਕਰੇ।

*ਜੋ ਕੰਮ ਕਿਸੇ ਦਾ ਕਰਨਾ ਧਰਮ ਹੈ, ਉਸ ਵਿਚ ਬ੍ਰਹਮ ਗ੍ਯਾਨ ਦਾ ਅਭ੍ਯਾਸ ਜਾਰੀ ਰਖੇ। ਤਦੋਂ ਵਰਣਾਂ ਦੀ ਵੰਡ ਮੂਜਬ ਕੰਮ ਕਰਦੇ ਸਨ, ਹੁਣ ਆਪੋ ਆਪਣੀ ਚੋਣ ਮੂਜਬ ਕਰਦੇ ਹਨ। ਕਵਿ ਜੀ ਦੀ ਮੁਰਾਦ ਕੇਵਲ ਇਹ ਹੈ ਕਿ ਕਾਰ ਕਰਦਿਆਂ ਬ੍ਰਹਮ ਗ੍ਯਾਨ ਵਿਚ ਰਹੇ। ਅੰਕ ੯ ਵਿਚ ਸਪਸ਼ਟ ਹੋ ਜਾਂਦਾ ਹੈ ਕਿ ਮੁਰਾਦ ਕਿਰਤ ਯਾ ਕਿੱਤੇ ਤੋਂ ਹੈ। ਆਸ਼੍ਰਮ ਬਰਨ ਦੀ ਵੰਡ ਦਾ ਖੰਡਨ ਅੱਗੇ ਅੰਸੂ ੧੩ ਅੰਕ ੧੫, ੧੬, ਤੇ ੧੮ ਵਿਚ ਕਵਿ ਜੀ ਆਪ ਹੀ ਦੱਸਦੇ ਹਨ।

†ਗੁਰੂ ਜੀ ਦੇ ਉਪਦੇਸ਼ ਆਪਣੇ ਅਨੁਭਵ ਦੇ ਹਨ। ਅਧੂਰੇ ਸ਼ਾਸਤ੍ਰਾਂ ਦਾ ਮੁਥਾਜ ਨਹੀਂ ਹੁੰਦਾ। ਉਸ ਦਾ ਗਿਆਨ ਸੁਤੇ ਸੰਪੂਰਨ ਗ੍ਯਾਨ ਹੁੰਦਾ ਹੈ। ਦ੍ਰਿਸ਼ਟਾਂਤ ਮਾਤ੍ਰ ਤੋਂ ਭਾਵ ਲੈਣਾ ਚਾਹੀਏ।

‡ਪਾਃ—ਥੋਰੇ।

ਕਰਿ ਨਿਜਿ ਭਗਤ॥੧੬॥ਤ੍ਰਾਸ ਪਾਇ ਮੈ ਸ਼ਰਨਿ ਤਿਹਾਰੀ। ਆਨਿ ਪਰਯੋ ਦਿਹੁ ਆਸਰ[1]ਭਾਰੀ'। ਸੁਨਿਕੈ ਸ਼੍ਰੀ ਅੰਗਦ ਤਿਸ ਕਹਯੋ। 'ਸਕਲ ਬਿਕਾਰਨ ਤੇ ਜਗ ਦਹਯੋ ॥ ੧੭॥ ਜਿਮ ਦੌ ਲਗਯੋ ਮਹਾਂ ਸਭਿ ਬਨ ਕੋ। ਫਾਂਧ ਜਾਤਿ ਮ੍ਰਿਗ ਕਰਿ ਬਲ ਤਨ ਕੋ । ਮਹਾਂ ਤਪਤਿ ਤੇ ਸਲਿਤਾ ਮਾਂਹੀ। ਜਾਇ ਪ੍ਰਵੇਸ਼ਹਿ ਸੁਖ ਬਹੁ* ਪਾਹੀ[2] ॥ ੧੮ ॥ ਤਿਮਿ ਜਗ ਜਲਤਿ ਦੇਖਿ ਕਰਿ ਤਮਾਰੋ।ਮਿਲਿ ਸਤਿਸੰਗਤਿ ਸੇਵਾ ਲਾਗੋ। ਸਕਲ ਬਿਕਾਰਨਿ ਤਪਤ ਬਿਨਾਸ਼ੈ†। ਸੀਤਲਤਾ ਗੁਰ ਸ਼ਬਦ ਪ੍ਰਕਾਸ਼ੈ ॥੧੯॥ ਗੁਰਬਾਨੀ ਕੋ ਕਰਤਿ ਬਿਚਾਰਨਿ।ਗਯਾਨ ਸੀਤ ਲਹਿ ਮੋਹ ਨਿਵਾਰਨ[3]।ਸੁਨਿ ਕਰਿ ਗੁਰ ਉਪਦੇਸ਼ ਕਿਦਾਰੀ । ਦ੍ਰਿੜ ਕੀਨਸਿ ਉਰ ਬਹੁ ਨਿਰਧਾਰੀ ॥੨੦॥ ਦੀਪਾ ਅਪਰ ਨਰਾਇਣ ਦਾਸ।ਬੁਲੇ ਸਹਿਤ ਆਇ ਗੁਰ ਪਾਸ।ਬੰਦਨ ਕਰਿ ਭਾਖੀ ਅਰਦਾਸੁ। 'ਜਨਮ ਮਰਣ ਦੁਖ ਦੇਹੁ ਬਿਨਾਸ਼ੁ' ॥ ੨੧ ॥ ਸ੍ਰੀ ਅੰਗਦ ਉਪਦੇਸ਼ ਬਤਾਯੋ।'ਕਰਹੁ ਭਗਤਿ ਜੇ ਇਮਿ ਉਰ ਭਾਯੋ'।ਕਹਿਨ ਲਗੇ'ਹਮ ਭਗਤਿ ਨ ਜਾਨਹਿਂ। ਕਿਮ ਸਰੂਪ ਕੈਸੇ ਕਰਿ ਠਾਨਹਿਂ' ॥੨੨॥ ਸ੍ਰੀ ਗੁਰ ਬਰਨਨ ਕੀਨ ਸਿਖਾਈ[4]। 'ਬ੍ਰਹਮ ਸਬਲ ਮਾਯਾ ਜਗ ਜਾਈ[5]। ਹੁਕਮ ਪ੍ਰਮੇਸ਼ੁਰ ਕੋ ਤਿਨ ਪਾਯੋ'।ਅਪਨੇ ਮਹਿਂ ਸਭਿ ਜਗ ਭਰਮਾਯੋ॥੨੩॥ਬਹੁਰ ਪ੍ਰਭੂ ਨੇ ਚਤਰ ਉਪਾਏ[6]। ਜਿਨ ਤੇ ਮਿਲਹਿ ਮੋਹਿ ਕਹੁ[7] ਆਏ। ਇਕ ਬੈਰਾਗ ਜੋਗ ਅਰੁ ਗਯਾਨ। ਚਉਥੀ ਉਪਜੀ ਭਗਤਿ ਮਹਾਂਨ ॥੨੪॥ ਗਯਾਨ,ਵਿਰਾਗ,ਜੋਗ, ਸ਼ੁਭ ਤੀਨ।ਪੁਰਖ ਰੂਪ[8]ਇਨਕੋ ਮਨ ਚੀਨ।ਮਾਯਾ ਲੇ ਇਨ ਕੋ ਭਰਮਾਇ। ਬਡੇ ਜਤਨ ਤੇ ਉਬਰਨੋ ਜਾਇ ॥ ੨੫ ॥ ਭਗਤਿ ਅਹੈ ਪਤਿਬ੍ਰਤਾ ਨਾਰੀ। ਇਸ ਪਰ ਨਹਿਂ ਮਾਯਾ ਬਲੁ ਡਾਰੀ।ਇਸਤ੍ਰੀ ਕੋ ਇਸਤ੍ਰੀ ਨ ਭ੍ਰਮਾਵੈ।ਧਰਹਿ ਭਗਤਿ ਤਿਸ ਪ੍ਰਭੂ ਮਿਲਾਵੈ ॥ ੨੬ ॥ ਮਾਯਾ ਨਟਨੀ ਚਾਤੁਰ ਛਲ ਤੇ[9]। ਸਭਿਨਿ ਭ੍ਰਮਾਇ ਲੇਤਿ ਨਿਜ ਬਲ ਤੇ'। ਸੁਨਿ ਸਿੱਖਨ ਬੂਝੇ ਗੁਰ[10]ਫੇਰ। 'ਇਨ ਚਤਰਨਿ ਕੋ ਰੂਪ ਬਡੇਰ ॥੨੭॥ ਕਰਿ ਬਰਨਨਿ ਸਭਿ ਦਿਹੁ ਸਮੁ-

[1]ਆਸ੍ਰਾ। [2]ਦਾਵਾ ਅਗਨੀ। [3]ਬੜਾ ਪਾਉਂਦਾ ਹੈ। [4]ਗਿਆਨ ਦੀ ਠੰਢ ਪ੍ਰਾਪਤ ਹੁੰਦੀ ਹੈ ਤੇ ਮੋਹ (ਦੀ ਤਪਤ) ਦੂਰ ਹੋ ਜਾਂਦੀ ਹੈ। [5]ਸਿੱਖਯਾ। [6]ਮਾਇਆ ਸਬਲ ਬ੍ਰਹਮ ਨੇ ਜਗ ਉਤਪਤਿ ਕੀਤਾ। [7]ਤਿਸ (ਮਾਇਆ) ਨੇ। [8]ਚਾਰ (ਭਾਵ ਚਾਰ ਸਾਧਨ ਮੁਕਤੀ ਦੇ)। [9]ਮੈਨੂੰ (ਭਾਵ ਪਰਮੇਸ਼ੁਰ ਨੂੰ)। [10]ਏ ਪੁਲਿੰਗ ਹੋਣ ਕਰਕੇ ਮਰਦ ਹੈਨ, ਮਾਇਆ ਇਸਤ੍ਰੀ ਲਿੰਗ ਹੈ। [11]ਛਲ ਕਰਨ ਵਿਚ ਮਾਇਆ ਨਟਨੀ ਵਾਂਙੂ ਚਤੁਰ ਹੈ। [12]ਪੁੱਛਿਆ ਗੁਰੂ ਜੀ ਤੋਂ।

*ਪਾ:—ਬਲ। †ਪਾ:—ਸਕਲ ਵਿਕਾਰ ਨਿਤਾਪ੍ਰਤਿ ਨਾਸੈ।

ਝਾਇ। ਜਿਸ ਤੇ ਹਮ ਪ੍ਰਾਪਤ ਹੁਇ ਜਾਇੰ। ਜਨਮ ਮਰਨ ਕੋ ਬਹੁਰਿ ਨ ਪਾਇੰ। ਅਨਦ ਰੂਪ ਮਹਿੰ ਰਹੈਂ ਸਮਾਇ' ॥੨੮॥ ਤਬਿ ਸ਼੍ਰੀ ਅੰਗਦ ਬਹੁਰ ਉਚਾਰਾ। 'ਇਕ ਬਿਰਾਗ ਹੈ ਉਭੈ ਪ੍ਰਕਾਰਾ[1]। ਇਕ ਮਨ ਕੋ ਇਕ ਤਨ ਕੋ ਹੋਤਿ।ਬਡਿਭਾਗਨਿ ਕੇ ਰਿਦੈ ਉਦੋਤਿ[2] ॥੨੯॥ ਸਕਲ ਪਦਾਰਥ ਤਜਾਗਨ ਕਰੈ। ਧਨ,ਬਨਿਤਾ[3], ਸੁਤ ਸਭਿ ਪਰਹਰੈ। ਹਠਿ ਕਰਿ ਬਾਹਰਿ ਕੋ[4]ਤਜਿ ਦੇਤਿ।ਰਹੈ[5] ਵਾਸ਼ਨਾ ਰਿਦੇ ਨਿਕੇਤਿ[6]॥੩੦॥ ਦੂਸਰ ਬ੍ਰਹਮ ਲੋਕ[7] ਲੌ ਸਾਰੇ। ਬਾਇਸ ਬਿਸ਼ਟਾ ਸਮ ਨਿਰਧਾਰੈ[8]। ਰਿਦੇ ਵਾਸ਼ਨਾ ਕਜੋਂ ਹੁ ਨ ਧਰੈ।ਸੁਪਨਿ ਸਮਾਨ ਜਾਨਿ ਪਰਹਰੈ॥੩੧॥ ਪਾਇ ਪਦਾਰਥ ਪਰਾਲਬਧ ਤੇ। ਭੋਗਤਿ ਹੈਂ ਪਰ ਮਨ ਨਹਿੰ ਬੰਧਤੇ[9]। ਨਿਜ ਸਰੂਪ ਦਿਸ਼ਿ ਬ੍ਰਿਤੀ ਲਗਾਵੈਂ। ਬਿਸ਼ਯ ਬਾਸ਼ਨਾਤੇ ਉਲਟਾਵੈਂ॥੩੨॥ਤਥਾਜੋਗ ਭੀਦੋਇ ਪ੍ਰਕਾਰ।ਇਕਤੋਂ ਕਸ਼ਟਜੋਗ ਉਰਧਾਰਿ।ਯਮ,ਨੇਮਾਦਿ ਅਸ਼ਟ ਹੈਂ ਅੰਗ। ਸਕਲ ਕਹੇ ਬਹੁ ਵਧੇ ਪ੍ਰਸੰਗ* ॥੩੩॥ਦੂਸਰ ਰੂਪ ਸੁਨਹੁ ਤਿਸ ਭੇਤ। ਰੋਕ ਵਾਸ਼ਨਾ ਤੇ ਮਨ ਲੇਤਿ। ਸਤਿ-ਗੁਰ ਸ਼ਬਦ ਸਦੀਵ ਬਿਚਾਰੈ। ਜੀਵ ਬ੍ਰਹਮ ਇਕਤਾ ਨਿਰਧਾਰੈ॥ ੩੪ ॥ ਆਤਮ ਬਿਖੈ ਜੁਟੀ ਥ੍ਰਿਤ ਰਹੈ।ਸੋਸ਼ਟ ਪਰਮ ਜੋਗ ਇਹ ਕਹੈ।ਵਾਸਤਵ[10] ਨਿਜ ਸਰੂਪ ਕੋ ਜਾਨੈ। ਇਸ ਕੋ ਗਯਾਨੀ ਗਯਾਨ ਬਖਾਨੈ ॥੩੫॥ ਚਉਥੀ ਭਗਤਿ ਰੂਪ ਸੁਨਿ ਲੇਹੁ। ਕਲੀ ਕਾਲ ਇਹ ਮੁੱਖ ਲਖੇਹੁ[11]। ਵਾਹਿਗੁਰੂ ਕੀਜਹਿ ਨਿਜ ਸ੍ਵਾਮੀ। ਸਕਲ ਸ਼ਕਤਿ ਯੁਤ ਅੰਤਰਜਾਮੀ ॥ ੩੬ ॥ ਆਪ ਬਨਹਿ ਦਾਰਾ[3] ਪ੍ਰਭੁ ਕੇਰੀ। ਪਤੀਬ੍ਰਤਾ ਕੀ ਰੀਤਿ ਬਡੇਰੀ। ਤਨ ਮਨ ਧਨ ਸਭਿ ਅਰਪਹਿ† ਪਤਿ ਕੋ। ਪਯਾਰੋ ਪਰਮ ਪ੍ਰੇਮ ਕਰਿ‡ ਚਿਤ ਕੋ ॥ ੩੭ ॥ ਪਤਿ ਰਜਾਇ ਮਹਿੰ ਰਾਜ਼ੀ ਰਹੈ।ਬਿਛੁਰੇ,ਨਿਤਿ ਮਿਲਿਬੇ ਕਹੁ ਚਹੈ।ਜਾਵਤ ਮਿਲਹਿ ਨ,ਰਚਹਿ ਉਪਾਈ[12]। ਅਹੈ ਸੁਖਦ ਪਤਿ ਬਿਨ ਦੁਖਦਾਈ॥੩੮॥ ਦੀਰਘ ਸ੍ਵਾਸ ਪਰੀ ਮੁਖ ਪੀਰੀ। ਅੱਸ਼ ਬਹਹਿੰ, ਧਰਹਿ ਨਹਿੰ ਧੀਰੀ। ਜੋ ਤਿਸ ਪਤਿ ਕੀ ਬਾਤ ਸੁਨਾਵੈ। ਸੇਵਾ ਕੈਰਹਿ ਪ੍ਰੇਮ ਕੋ ਲਾਵੈ॥੩੯॥ਪਤਿ

[1]ਦੋਇ ਤਰ੍ਹਾਂ ਦਾ। [2]ਪ੍ਰਗਟ ਹੁੰਦਾ ਹੈ। [3]ਇਸਤ੍ਰੀ। [4]ਬਾਹਰ ਦੇ (ਪਦਾਰਥ)। [5]ਟਿਕੀ ਰਹਿੰਦੀ ਹੈ। [6]ਘਰ ਰੂਪੀ ਰਿਦੇ ਵਿਚ। [7]ਬ੍ਰਹਮਾਂ ਦਾ ਲੋਕ। [8]ਭਾਵ ਕਾਂ ਦੇ ਵਿਸ਼ਟਾ ਤੁੱਲ ਜਾਣੇ। [9]ਮਨ ਕਰਕੇ ਬੰਧਾਇਮਾਨ ਨਹੀਂ ਹੁੰਦੇ। [10]ਯਥਾਰਥ। [11]ਸੋਸ਼ਟ ਜਾਣੋਂ। [12]ਜਦ ਤਕ ਨਾ ਮਿਲੇ ਉਪਾਉ ਕਰੇ।

*ਸ਼੍ਰੀ ਗੁਰ ਨਾਨਕ ਪ੍ਰਕਾਸ਼ ਵਿਚ ਸਾਰਾ ਦੱਸ ਆਏ ਹਨ, ਦੇਖੋ ਪੂਰਬਾਰਧ ਅਧਯਾਇ ੪੮। †ਪਾਃ–ਸੋਂਪਹਿ। ‡ਪਾਃ–ਪਜਾਰੋ ਪਰਮੇਸਰ ਕਰਿ।

ਪਰਮੇਸੁਰ ਪ੍ਰੇਮ ਪਛਾਨੈ। ਮਿਲਹਿ ਪ੍ਰਿਯਾ[1] ਸੋਂ ਰਲੀਆ ਠਾਨੈ*। ਤਿਨਕੇ ਬਸਿ ਹੁਇ ਫਿਰਹਿ[2] ਪਿਛਾਰੀ।ਇਮਿ ਹਰਿਭਗਤਿ ਲੇਹੁ ਉਰ ਧਾਰੀ'॥੪੦॥ ਸੁਨਿ ਸਤਿਗੁਰ ਕੇ ਬਾਕ ਸੁਹਾਏ।ਤੀਨਹੁ ਭਗਤਿ ਭਏ ਸੁਖ ਪਾਏ। ਸਤਿ-ਸੰਗਤਿ ਕੀ ਸੇਵਾ ਲਾਗੇ। ਪ੍ਰੇਮ ਪ੍ਰਮੇਸੁਰ ਕੋ ਮਨੁ ਜਾਗੇ॥੪੧॥ ਮੱਲੂ ਸ਼ਾਹੀ ਆਦਿਕ ਸਾਰੇ। ਸ੍ਰੀ ਅੰਗਦ ਕੇ ਰਹੇ ਦੁਆਰੇ। ਸ੍ਰੀ ਗੁਰੂ ਅਮਰਦਾਸ ਢਿਗ ਰਹੈਂ। ਕਰਿ ਸਿੱਖੀ ਕੋ ਸ਼ੁਭ ਗਤਿ ਲਹੈਂ॥੪੨॥ਇਨ ਸੋਂ ਮਿਲੇ ਅਪਰ ਸਿੱਖ ਹੋਏ।ਸਤਿਗੁਰੂ ਜਸ ਕੋ ਰਿਦੇ ਪਰੋਏ।ਬਡੇ ਭਾਗ ਜਿਨ ਕੇ ਜਗ ਜਾਗੇ।ਗੁਰ ਮਿਲਿ ਪ੍ਰਭੂ ਪ੍ਰੇਮ ਮਹਿੰ ਪਾਗੇ'॥੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸਿਖਜਨਿ' ਪ੍ਰਸੰਗ ਬਰਨਨੰ ਨਾਮ ਦ੍ਵਾਦਸ਼ਮੋ ਅੰਸੂ ॥ ੧੨ ॥

੧੩. [ਹਰੀਕੇ ਦਾ ਚੌਧਰੀ, ਖੜੂਰ ਦਾ ਮਦ ਪਾਲੀ ਚੌਧਰੀ ਤੇ ਸਿਖ ਚੋਰ ਪ੍ਰਸੰਗ]

ਦੋਹਰਾ॥ਇਕ ਬੇਰ ਸ਼੍ਰੀ ਗੁਰ ਗਏ ਗ੍ਰਾਮ ਹਰੀਕੇ† ਥਾਨ। ਪ੍ਰਿਥਮ ਥਾਸ ਤਹਿੰ ਕੁਛ ਕਿਯੋ[3] ਪਹੁੰਚੇ ਮੇਲੀ ਜਾਨਿ ॥ ੧ ॥ ਚੌਪਈ ॥ ਡੇਰਾ ਕਰਨੋ ਗ੍ਰਾਮ ਤਿਸ ਜਾਇ। ਜਿਨ ਕੇ ਸੰਗ ਸਿੱਖ ਸਮੁਦਾਇ। ਸੁਨਿ ਸੁਨਿ ਮਹਿਮਾ ਨਰ ਬਿਸ-ਮਾਏ।'ਸ਼੍ਰੀ ਨਾਨਕ ਗਾਦੀ ਇਨ ਪਾਏ'॥੨॥ਮੇਲੀ ਹੁਤੇ ਮਿਲੇ ਸਭਿ ਆਇ। ਕਰਿ ਬੰਦਨ ਬੈਠੇ ਸਮੁਦਾਇ। ਹੁਤੇ ਹਰੀ ਕੇ ਤਹਿੰ ਸਰਦਾਰਾ। ਤਿਨ ਭੀ ਸੁਨਿ ਕਰਿ ਸੁਜਸ ਉਦਾਰਾ[4] ॥੩॥ 'ਕਰਮਾਤਿ ਸਾਹਿਬ ਗੁਰ ਭਏ। ਪੂਰਬ ਬਸਤਿ ਹੁਤੇ[5], ਜੋ ਗਏ'। ਮਿਲਨਿ ਹੇਤੁ ਸੋ ਭੀ ਚਲਿ ਆਯੋ। ਸੁਧਿ ਹਿਤ ਮਾਨਵ ਪ੍ਰਥਮ ਪਠਾਯੋ॥੪॥ ਸ਼੍ਰੀ ਅੰਗਦ ਤਿਨ ਕੀ ਗਤਿ ਜਾਨੀ।—ਅਧਿਕ ਪਦਾਰਥ ਤੇ ਬਡ ਮਾਨੀ'—। ਯਾਂਤੇ 'ਏਕ ਪੀਢੁਰਾ[6] ਲਜਾਵੋ। ਤਿਸ ਬੈਠਨਿ ਕੇ ਹੇਤ ਡਸਾਵੋ' ॥ ੫ ॥ ਦਾਸ ਆਨਿ ਤਤਕਾਲ ਬਿਛਾਵਾ। ਇਤਨੇ ਮਹਿੰ ਚਲਿ ਕਰਿ ਸੋ ਆਵਾ। ਕੋਤਿਕ ਸੰਗ ਲੋਕ ਤਹਿੰ ਆਏ। ਸਭਿਨਿ ਦੇਖਿਕੈ ਸੀਸ ਨਿਵਾਏ ॥੬॥ ਤਿਨ ਮਹਿੰ ਮਾਨੀ ਜੋ ਸਰਦਾਰ। ਨਹੀਂ ਪੀਢੁਰੇ ਦਿਸ਼ਿ ਪਗ ਧਾਰਿ[7]। ਸ਼੍ਰੀ ਗੁਰ ਤਰੇ ਪ੍ਰਯੰਕ[8] ਨਿਹਾਰਾ।—ਤਰੇ ਨ ਬੈਠੌਂ—ਇਮ ਜਿਯ ਧਾਰਾ ॥ ੭ ॥ ਜਾਇ ਸਿਰ੍ਹਾਨੇ ਕੀ ਦਿਸ਼ ਬੈਠਾ। ਸਰਦਾਰੀ ਕੇ ਮਾਨ

---

[1]ਪਿਆਰੀ ਨਾਲ। [2](ਪਰਮੇਸ਼ੁਰ) ਫਿਰਦਾ ਹੈ। [3]ਰਪ ਗਏ। [4]ਪਹਿਲੇ ਕੁਛ (ਸਮਾਂ ਗੁਰੂ ਜੀ) ਓਥੇ ਵਾਸਾ ਕਰ ਆਏ ਹੋਏ ਸਨ। [5]ਬੜਾ। [6]ਪਹਿਲੇ ਜੋ ਇੱਥੇ ਵਸਦੇ ਹੁੰਦੇ ਸਨ। [7]ਭਾਵ ਸ਼ਾਹੂਕਾਰ ਹੋਣ ਕਰਕੇ ਹੰਕਾਰੀ ਹੈ। [8]ਪੀੜ੍ਹਾ, ਮੂੜ੍ਹਾ। [9]ਚਰਨ ਨਾ ਰਖੇ। [10]ਪਲੰਘ।

*ਪਾ:—ਮਾਰੈ। †ਨਾਂਗੇ ਦੀ ਸਰਾਂ (ਮੁਕਤਸਰ) ਦੇ ਕੋਲ ਇਹ ਹਰੀਕੇ ਪਿੰਡ ਹੈ।

ਅਮੈਠਾ[1]। ਮੂਰਖ ਨਹਿੰ ਜਾਨੀ ਬਡਿਆਈ।-ਮੈਂ ਸਰਦਾਰ-ਲਖਹਿ ਗਰ-ਬਾਈ[2]॥੮॥ਸ਼੍ਰੀ ਗੁਰ ਪਿਖਿ ਭੂਸ਼ਨ ਹੀ ਠਾਨੀ।ਮੇਲੀ ਜਾਨਿ ਨ ਕਛੂ ਬਖਾਨੀ। ਬੈਠਿ ਘਰੀ ਘਰ ਗਮਨਜੋ ਮੂਢ। ਮਹਿਮਾ ਲਖੀ ਨ ਗੁਨ ਗਨ ਗੂਢ॥੯॥ ਪੀਛੇ ਸਿੱਖਜਨ ਗੁਰੁ ਸੰਗਿ ਕਹਜੋ। 'ਇਹੁ ਤੋ ਅਤਿ ਮੂਰਖ ਹੀ ਲਹਜੋ। ਉਚਿਤ ਅਵਨਿ ਪਰ ਬੈਠਨਿ ਇਹਾਂ।ਪੁਨ ਨ ਪੰਘੂਰੇ ਕੀਦਿਸ਼ਲਹਾ[3]॥੧੦॥ ਬਰਜਤਿ ਬਰਜਤਿ[4] ਜਾਇ ਸਿਰਾਨੇ। ਬੈਠਜੋ, ਕੁਛ ਨਅਦਾਇਬ[5] ਜਾਨੇ[6]। ਸੁਨਿ ਸ਼੍ਰੀ ਅੰਗਦ ਸਹਿਜ ਸੁਭਾਇ*। ਬਾਕ ਬਖਾਨਜੋ ਸਭਿਨਿ ਸੁਨਾਇ। ੧੧॥ 'ਪਲੰਘ ਪੰਘੂਰਾ ਕਛੂ ਨ ਰਹਜੋ।ਅਬਿ ਤੇ ਇਨ ਕੋ ਸਭਿਕਿਛੁ ਦਹਜੋ[7]। ਕਰਨਿ ਬਿਅਦਬੀ ਬਡਿਅਨਿ ਕੇਰੀ। ਨਾਸ਼ ਦੇਤਿ ਕਰਿ ਬਡਿਹੁੰ ਬਡੇਰੀ ॥੧੨॥ਬਡਿਅਨਿ ਕੋ ਠਾਨਹਿੰ ਸਨਮਾਨਾ।ਸੋ ਜਾਨਹੁ ਇਹੁ ਹੋਇ ਮਹਾਨਾ[8]। ਤਬਿ ਤੇ ਘਟਤਿ ਘਟਤਿ ਘਟਿ ਗਏ।ਨਹਿੰ ਉਕਸੇ[9] ਸੁ ਬਿਨਾਸ਼ੀ[10] ਭਏ॥੧੩॥ ਇਸ ਪ੍ਰਕਾਰ ਗੁਰ ਫੇਰਾ ਪਾਇ। ਬਹੁਰ ਖਡੂਰ ਬਿਰਾਜੇ ਆਇ। ਸ਼੍ਰੀ ਅੰਗਦ ਨਿਤ ਬੈ ਪਰਵਾਹ। ਨੀਰ ਕਮਲ ਸਮ ਲੇਪ ਨ ਕਾਹਿ॥੧੪॥ ਬੁਰੀ ਭਲੀ ਕੁਛ ਸੁਨਹਿੰ ਨ ਕਹੈਂ।ਅਪਨੇ ਪਰਚੇ ਮਹਿੰ ਨਿਤ ਰਹੈਂ।ਆਸ਼੍ਰਮ ਬਰਨ ਰੀਤਿ ਜੋ ਧਰਿਹੀਂ। ਸੋ ਗੁਰੁ ਸੰਗਤਿ ਕੋ ਨਹਿੰ ਕਰਿਹੀਂ ॥ ੧੫ ॥ ਇਕ ਸਮਾਨ ਆਸ਼੍ਰਮ ਅਰੁ ਧਰਮ। ਸ਼੍ਰੀ ਗੁਰ ਕੇ ਇਨਿ ਤੇ ਨਿਹਭਰਮ[11]।ਮਾਟੀ ਕੇ ਬਾਸਨ ਕੋ ਦੇਖਿ।ਮਿਲਹਿ ਨ ਕਰਮ ਜੁ ਕਰਤਿ ਵਿਸ਼ੇਖ[12]॥੧੬॥ਪ੍ਰੇਮਭਗਤਿ ਪਰਮੇਸ਼ੁਰ ਕੇਰੀ। ਉਪਦੇਸ਼ਹਿੰ ਇਹ ਮੁੱਖਨ ਬਡੇਰੀ। ਲੋਕ ਬੇਦ ਕੁਲ ਕਰਮ ਪ੍ਰਚਾਰਾ। ਕਰਹਿੰ ਨਹੀਂ ਅਰ ਭੈ ਨਹਿੰ ਧਾਰਾ ॥ ੧੭ ॥ ਯਾਂਤੇ ਲੋਕ ਸਮੀਪ ਨ ਆਵੈਂ।ਦੇਖਿ ਦੂਰ ਤੇ ਸੀਸ ਨਿਵਾਵੈਂ। ਸੰਗਤਿ ਕਰਹਿੰ ਨ ਬੈਠਹਿੰ ਪਾਸਿ। ਸੁਨਹਿੰ ਨ ਬਚਨ ਭਾਗ ਘਟ ਜਾਸ[13]॥੧੮॥ਸ਼੍ਰੀ ਨਾਨਕ ਕੀਸੰਗਤਿ ਜੋਈ। ਦੂਰ ਦੂਰ ਤੇ ਆਵਹਿ ਤੋਈ। ਦਰਸ਼ਨ ਪਰਸਹਿੰ ਬਾਂਛਤਿ[14]ਪਾਵੈਂ। ਬਹੁਰ ਆਪਨੇ ਸਦਨ ਸਿਧਾਵੈਂ ॥ ੧੯ ॥ ਹੁਤੋ ਚਉਧਰੀ ਤਿਸੀ ਗਿਰਾਉਂ । ਭਾਉ

---

[1]ਨਾਲ ਆਕੜਿਆ । [2]ਹੰਕਾਰ ਕਰਕੇ ਸਮਝਿਆ ਕਿ 'ਮੈਂ ਸਰਦਾਰ ਹਾਂ'। [3]ਪੰਘੂੜੇ ਵੱਲ ਨਾ ਡਿੱਠੋ ਸੁ । [4]ਵਰਜਦਿਆਂ, ਰੋਕਦਿਆਂ । [5]ਅਦਬ । [6]ਦਾਹ ਹੋ ਜਾਏਗਾ । [7]ਉੱਚੇ ਨਾ ਹੋਏ । [8]ਨਾਸ਼ । [9]ਭਾਵ ਆਸ਼੍ਰਮ ਅਰ ਧਰਮਾਂ ਤੋਂ ਸ਼੍ਰੀ ਗੁਰੂ ਜੀ ਨਿਹਭਰਮ ਸਨ। [10]ਭਾਵ ਕਰਮਕਾਂਡੀ ਨਹੀਂ ਮਿਲਦੇ ਸਨ । [11]ਜਿਨ੍ਹਾਂ ਦੇ ਭਾਗ ਘੱਟ ਹਨ। [12]ਮਨਇੱਛਤ । *ਇਸ ਦਾ ਮਤਲਬ ਹੈ ਕਿ ਸ਼੍ਰਾਪ ਵਾਂਙੂ ਗੁੱਸੇ ਵਿਚ ਆਕੇ ਨਹੀਂ ਕਿਹਾ, ਸਹਿਜ ਸੁਭਾ ਬੇਅਦਬੀ ਦਾ ਫਲ ਜੋ ਮਿਲਣਾ ਹੈ ਸੋ ਦੱਸਿਆ, ਵਾਹਿਗੁਰੂ ਅਪਣੇ ਦੀ ਬੇਅਦਬੀ ਨਹੀਂ ਸਹਾਰਦਾ।

ਭਗਤਿ ਕੋ ਲਖਹਿ ਨ ਨਾਉਂ। ਨਿਤਾਪ੍ਰਤੀ ਬਹੁਤੋ ਮਦਪਾਨੀ[1]। ਸਭਿ ਕੋ ਬਕਹਿ ਖੋਟਿ ਬਡਿ ਬਾਨੀ ॥੨੦॥ ਮਿਰਗੀ ਰੋਗ ਹੁਤੋ ਤਿਸ ਭਾਰੀ।ਬਜ਼ਾ-ਕੁਲ ਕਰਹਿ ਉਠਹਿ ਜਿਸ ਬਾਰੀ। ਏਕ ਦਿਵਸ ਤਿਸ ਕੇ ਮਨ ਆਈ। ਸੁਨਿ ਪਿਖਿ ਸ਼੍ਰੀ ਅੰਗਦ ਬਡਿਆਈ॥ ੨੧ ॥ ਤਬਿ ਸਮੀਪ ਗੁਰ ਕੇ ਚਲਿ ਆਯੋ। ਅਪਨੋ ਸਰਬ ਬ੍ਰਿਤਾਂਤ ਸੁਨਾਯੋ। 'ਆਪ ਤਪਾ ਜੀ ਪਰਮ ਕ੍ਰਿਪਾਲੁ। ਸਭਿ ਭਾਖਹਿੰ ਤੁਮ ਸੁਜਸੁ ਬਿਸਾਲ॥੨੨॥ਰੋਗ ਅਧਿਕ ਮੇਰੇ ਤਨ ਮਾਂਹੀ। ਕਰਹੁ ਕ੍ਰਿਪਾ ਜਿਮ ਇਹੁ ਮਿਟ ਜਾਹੀ। ਤਬਿ ਪ੍ਰਤੀਤ ਉਰ ਮੋਕਹੁ ਆਵੈ। ਜਿਮਿ ਇਹੁ ਕੀਰਤਿ ਬ੍ਰਿੰਦ ਸੁਨਾਵੈਂ[2]' ॥ ੨੩ ॥ ਸੁਨਿ ਕ੍ਰਿਪਾਲੁ ਇਹੁ ਬਾਕ ਬਖਾਨਾ। 'ਜੋਕਰਿ ਤਜਾਗ ਦੇਹਿੰ ਮਦਪਾਨਾ। ਮਿਰਗੀ ਬ੍ਰਹੁਰ ਨ ਉਠਹਿ ਕਦਾਈ। ਤਨ ਅਰੋਗ ਤੇਰੋ ਹੁਇ ਜਾਈ ॥ ੨੪ ॥ ਜੋ ਆਇਸੁ ਉਲੰਘਹਿੰ ਕਿਤ ਕਾਲਾ। ਕਰਹਿੰ ਪਾਨ ਮਦ,ਹੋਇਂ ਨ ਟਾਲਾ। ਤਬਿ ਮਿਰਗੀ ਹੋਵਹਿ ਤਨ ਆਨਿ। ਜਿਸ ਤੇ ਬਿਨਸ ਜਾਹਿੰ ਤਵ ਪ੍ਰਾਨ' ॥ ੨੫ ॥ ਸੁਨਿ ਬੰਦਨ ਕਰਿ ਸਦਨ ਸਿਧਾਰਾ। ਤਜਾਗ ਦੀਨ ਮਦ ਪਾਨ ਕੁਢਾਰਾ[3]। ਰੋਗ ਮ੍ਰਿਗੀ ਕੋ ਭਯੋ ਬਿਨਾਸਾ। ਸਦਾ ਅਰੋਗੀ ਹੋਇ ਹੁਲਾਸਾ ॥ ੨੬ ॥ ਚਿਰੰਕਾਲ ਸੁਖ ਭੋਗਯੋ ਪੀਨਾ। ਮਨ ਕਠੋਰ ਨਹਿੰ ਕੀਨ ਪਤੀਨਾ। ਭੂਲ ਗਯੋ ਜੜ੍ਹ ਗੁਰ ਕੇ ਬੈਨਿ। ਪਤਾ ਨਿਹਾਰਿ ਲੀਨ ਭੀ ਨੈਨ[4] ॥ ੨੭ ॥ ਇਕ ਦਿਨ ਸ਼ਜਾਮ[5] ਘਟਾ ਘੁਮਡਾਈ। ਭਈ ਠੰਢ ਬੂੰਦੈਂ ਬਰਖਾਈ। ਚਲਹਿ ਬਾਯੁ ਸੁਖ ਦੇਵਨ ਹਾਰੀ। ਮਧੁਰ ਮਧੁਰ ਗਰਜਤਿ ਘਟ ਕਾਰੀ[6] ॥ ੨੮ ॥ ਤਬ ਹੀ ਮਦਰਾ ਲੀਨ ਮੰਗਾਈ। ਉਮਗਯੋ ਰਿਦਾ ਰਹਯੋ ਨਹਿੰ ਜਾਈ। ਕਰਯੋ ਪਾਨ ਮੁਖ ਨੁਕਲ[7] ਮੰਗਾਇ। ਖਾਵਤਿ ਚਢਯੋ ਅਮਲ[8] ਉਰ ਛਾਇ ॥ ੨੯ ॥ ਜਾਇ ਅਰੂਢਯੋ[9] ਬਹੁਰ ਅਟਾਰੀ। ਪਿਖਿਨ ਬਹਾਰ ਬਰਖਤੋ ਬਾਰੀ[10]।ਗੁਰ ਦਿਸ਼ ਊਚੇ ਕਹਯੋ ਪੁਕਾਰ।ਕਰਿ ਮਦਪਾਨ ਭਯੋ ਮਤਵਾਰਾ[11]॥੩੦॥'ਤਪਾ! ਹਟਾਯੋ ਹੁਕਮ ਤੁਮਾਰਾ। ਬੂੰਦੈਂ ਬਰਖਤਿ, ਬਡੀ ਬਹਾਰ॥ ਰਹਯੋ ਨ ਜਾਹਿ ਮੋਹਿ ਤੇ ਕੈਸੇ। ਪਾਵਤਿ ਅਤਿ ਪ੍ਰਮੋਦ ਮੈਂ ਐਸੇ' ॥੩੧॥ ਸ਼੍ਰੀ ਅੰਗਦ ਸੁਨਿ

---

[1]ਸ਼ਰਾਬ ਪੀਣ ਵਾਲਾ। [2]ਭਾਵ, ਸਿੱਖ ਸਾਰੇ ਆਪ ਦਾ ਯਸ਼ ਜਿਵੇਂ ਸੁਣਾਉਂਦੇ ਹਨ। [3]ਸ਼ਰਾਬ ਪੀਣ ਦੀ ਖੋਟੀ ਚਾਲ। [4]ਪਤੀਆ ਅੱਖੀਂ ਦੇਖ ਭੀ ਲਿਆ। [5]ਕਾਲੀ। [6] ਕਾਲੀ ਘਟਾ। [7]ਨੁਕਲ=ਸ਼ਰਾਬ ਦੇ ਪਿੱਛੋਂ ਮੂੰਹ ਸੁਆਦਨ ਲਈ ਕੋਈ ਖਾਣ ਦੀ ਚੀਜ਼ [ਅ:-ਨੁਕ਼ਲ]। [8]ਨਸ਼ਾ। [9]ਚੜ੍ਹ ਗਿਆ। [10]ਬਰਸਦੇ ਜਲ ਦੀ ਬਹਾਰ। [11]ਮਸਤ।

ਬਿਕਸੇ ਤਬੈ[1]ਕਹਨੋ ਸੁਚੇਤ[1] ਹੋਹੁ ਤੂੰ ਅਬੈ। ਛੁਟਿ ਮਿਰਗੀ ਆਈ ਦਿਸ਼ ਤੋਹਿ*ਹੁਕਮ ਹਟਾਵਨਿ ਕੀਨਸਿ ਮੋਹਿ ॥ ੩੨ ॥ ਬਾਂਧੀ ਹੁਤੀ ਹੁਕਮ ਕੀ ਏਹੀ। ਹੁਕਮ ਨ ਰਹਨੋ ਟਿਕਹਿ ਕਬਿ ਕੇਹੀ[2]। ਤਤਛਿਨ ਉਠੀ[3] ਚੌਧਰੀ ਜਾਂਇ। ਗਿਰਨੋ ਅਟਾਰੀ ਤੇ ਉਛਲਾਇ[4] ॥੩੩॥ ਸੀਸ ਧਰਾ ਪਰ† ਲਾਗਨੋ ਜਬੈ। ਫੂਟਨੋ ਨਿਕਸਿ ਮੀਝ[5] ਤਿਹ ਤਬੈ। ਤਤਛਿਨ ਮਰਨੋ ਮੂਰਖ ਦੁਖ ਪਾਇ। ਲਿਯੋ ਸਬੰਧਨਿ‡ ਦਿਯੋ ਜਲਾਇ ॥ ੩੪ ॥ ਮੋਰਠਾ ॥ ਸਤਿਗੁਰ ਸੋਂ ਉਪਹਾਸ[6] ਕਰੈ ਗਰਬ ਧਰਿ ਮੂਢ ਮਤਿ। ਤਤਛਿਨ ਹੋਹਿ ਬਿਨਾਸ਼ ਪਰਹਿ ਨਰਕ ਮਹਿਕੈ ਅਗਤਿ[7]॥੩੫॥ਚੌਪਈ॥ ਇਕ ਸੇਵਕ ਸੰਗਤਿ ਕੇ ਮਾਂਹਿ। ਕਹਨੋ ਨ ਮਾਨਹਿੰ ਸੇਵਹਿ ਨਾਂਹਿ। ਕਿਸੁ ਕੇ ਕਹੇ ਟਹਿਲ ਨਹਿੰ ਕਰੈ। ਚਿਰੰਕਾਲ ਤਿਨ ਅਸ ਬੁਧਿ ਧਰੈ॥੩੬॥–ਜੋ ਗੁਰ ਕਹਹਿੰ ਕਾਜ ਸੋ ਕਰਿਹੌਂ। ਆਨ ਬਾਕ ਕੋ ਕਾਨ ਨ ਧਰਿਹੌਂ–। ਚਿਰੰਕਾਲ ਬੀਤਨੋ ਤਹਿੰ ਰਹੇ। ਇਕ ਦਿਨ ਸ਼੍ਰੀ ਬੁੱਢੇ ਬਚ ਕਹੇ ॥ ੩੭ ॥ 'ਗੁਰ ਸੰਗਤਿ ਮਹਿੰ ਭਲੋ ਰਹਾਵਨਿ। ਭਜਨ ਟਹਿਲ ਕਰਿ ਕਾਲ ਬਿਤਾਵਨਿ। ਬੈਠੇ ਦੇਹਿ ਕਾਜ ਕਿਸ ਆਇ। ਛੁਹੈ ਨ ਕੋਈ[8] ਮ੍ਰਿਤੁ ਜਬ ਪਾਇ' ॥ ੩੮ ॥ ਕਹਨਿ ਲਗਨੋ 'ਗੁਰ ਬਾਕ ਕਹੈਂ ਜਿਮਿ। ਟਹਲ ਕਰੌਂ ਤਿਸ ਕਾਲ ਭਲੇ ਤਿਮ। ਕਹਨੋ ਅਪਰ ਕੋ ਮਾਨੌਂ ਨਾਂਹੀ। ਯਹਿ ਨਿਸ਼ਚੈ ਮੇਰੇ ਮਨ ਮਾਂਹੀ' ॥ ੩੯ ॥ ਬਹੁਰ ਤਿਸੇ ਬੀਤਾ

---

[1]ਹੁਸ਼ਿਆਰ। [2]ਭਾਵ ਮਿਰਗੀ ਉਠੀ। [3]ਉਲਟ ਕੇ। [4]ਮਿੱਝ। [5]ਹਾਸੀ, ਮਖ਼ੌਲ। [6]ਬੇਗਤ। [7]ਭਾਵ ਦੇਹ ਨੂੰ ਕੋਈ ਨਹੀਂ ਛੁਹੰਦਾ।

*ਹਰੀਕੇ ਦੇ ਚੌਧਰੀ ਦੀ ਅਵੱਗਯਾ ਤੇ ਖਡੂਰ ਦੇ ਚੌਧਰੀ ਦੀ ਮਦਪਾਨ ਤੋਂ ਮਿਰਗੀ ਦਾ ਮੁੜ ਪੈਣਾਂ ਤੇ ਉਸ ਦਾ ਡਿਗ ਕੇ ਮਰਨਾ ਉਨ੍ਹਾਂ ਦੇ ਕੁਕਰਮਾਂ ਦੇ ਦੰਡ ਹਨ, ਸਤਿਗੁਰੂ ਜੀ ਦੇ ਚਿੱਤ ਕੋਈ ਖੋਭ ਹੋਇਆ ਤਾਂ ਗੁੱਸਾ ਆਇਆ ਤੇ ਦੰਡ ਦੀ ਸ਼ਕਲ ਫੁਰੀਏਹ ਭਾਵ ਉਨ੍ਹਾਂਦੇ ਸਦਾ ਅਛੋਭ ਸੁਭਾਵ ਦੇ ਵਿਰੁੱਧ ਹਨ। ਇਸੇ ਲਈ ਕਵੀ ਜੀ ਨੇ ਪਿੱਛੇ ਇਸੇ ਅੰਸੂ ਦੇ ਅੰਕ ੧੧ ਵਿਚ ਕਿਹਾ ਹੈ ਕਿ 'ਸੁਨ ਸ਼੍ਰੀ ਅੰਗਦ ਸਹਿਜ ਸੁਭਾਇ।' ਤੇ ਹੁਣ ਆਖ ਰਹੇ ਹਨ, 'ਸ਼੍ਰੀ ਅੰਗਦ ਸੁਨਿ ਬਿਕਸੇ ਤਬੈ' ਤੇ ਅੱਗੇ ਚੱਲਕੇ ਅੰਸੂ ੨੩ ਵਿਚ ਜੋ ਤਪੇ ਨੂੰ ਗੁਰੂ ਅਮਰ ਦਾਸ ਜੀ ਨੇ ਉਸ ਦੀ ਕਰਨੀ ਦਾ ਫਲ ਭੁਗਾਇਆ ਹੈ ਤਿਸ ਤੇ ਗੁਰੂ ਅੰਗਦ ਦੇਵ ਜੀ ਉਨ੍ਹਾਂ ਨਾਲ ਉਦਾਸ ਹੋਕੇ ਮੂੰਹ ਹੀ ਨਹੀਂ ਸਨ ਦਿਖਾਲਦੇ ਤੇ ਵਾਕ ਵੀ ਇਹੋ ਕਹੇ ਨੇ:–'ਸਤਿਗੁਰ ਕੇ ਘਰ ਹੈ ਨਿਤ ਨੀਵਾ ॥ ਹੋਨ ਹੰਕਾਰ ਥਾਨ ਨਹਿੰ ਥੀਵਾ ॥' ਦੂਸਰੇ ਇਹ ਆਤਮ ਸੱਤਤਾ ਦੇ ਕੌਤਕ ਹਨ। ਹੁਕਮ ਨਾਲ ਹਟੀ ਸੀ. ਹੁਕਮ ਟੁਟਦਿਆਂ ਆ ਗਈ। ਹਰੀਕੇ ਚੌਧਰੀ ਦੀ ਕਥਾ ਮਹਿਮਾਂ ਪ੍ਰਕਾਸ਼ ਵਿਚ ਨਹੀਂ ਹੈ।

†ਪਾ:–ਪਗ। ‡ਪਾ:–ਸੰਬੰਧੀ।

ਚਿਰਕਾਲ। ਇਕ ਦਿਨ ਬੋਲਨੋ ਸ਼੍ਰੀ ਗੁਰੁ ਨਾਲਿ। 'ਬਹੁਤ ਦਿਵਸ ਕੋ ਮੈਂ ਅਭਿਲਾਖੀ। ਨਿਜ ਮੁਖ ਤੇ ਕਛੁ ਸੇਵ ਨ ਭਾਖੀ' ॥ ੪੦ ॥ ਕਰਨੋ ਬਾਕ ਤਬ ਬੇਪਰਵਾਹਿ। 'ਅਗਨਿ ਜਰਹੁ ਇਹੁ ਸੇਵਾ ਆਹਿ'। ਸੁਨਿ ਭਬਿ ਗਮਨਨੋ ਬਨ ਕੋ ਮਾਂਹੀ। ਲਕਰੀ ਕੱਠੀ ਬਟੋਰਨਿ[1] ਤਾਂਹੀ ॥੪੧॥ ਅਗਨਿ ਪ੍ਰਜੁਲਤ[2] ਹੇਰਿ ਕਰਿ ਛਰਨੋ। ਗੁਰ ਬਚ ਪਰਿ ਨਹਿੰ ਟਿਕ੍ਰਬੋ ਕਰਨੋ।ਇਕ ਤਸਕਰ[3] ਚੋਰੀ ਕੋ ਮਾਲ। ਲੀਯੋ ਜਾਤ ਆਯੋ ਤਿਸ ਕਾਲ ॥ ੪੨ ॥ ਪਿਖਿ ਅਚਰਜ ਕੋ ਪੂਛਨ ਕਰਨੋ।'ਇਹ ਕਯਾ ਕਰਤਿ ਇਹਾਂ ਤੈ ਖਰਨੋ ?'।'ਗੁਰ ਕੋ ਬਚ ਮੋ ਕਹੁ'ਤਿਨ ਕਹਨੋ। '–ਜਰੋ ਅਗਨਿ–ਅਬ ਜਾਇ ਨ ਦਹਨੋ[4]' ॥ ੪੩॥ ਤਿਸ ਕੋ ਗਰਬ ਬਿਨਾਸ਼ਨਿ ਹੇਤ। ਬੋਲਨੋ ਤਸਕਰ ਹੋਇ ਸੁਚੇਤ। 'ਮੈਂ ਕਲਮਲ ਕੀਨੇ ਸਮੁਦਾਇ। ਇਹਾਂ ਜਰੇ ਤੇ ਸਭਿ ਮਿਟ ਜਾਇ॥੪੪॥ ਮੋ ਤੇ ਦਰਬ ਸਰਬ ਅਬ ਲੇਵੋ। ਸ਼੍ਰੀਗੁਰ ਬਾਕ ਮੋਲ ਮੁਝ ਦੇਵੋ'। ਸੁਨਿ ਕੈ ਧਨ ਲੀਨਸਿ ਲਲਚਾਇ। ਤਬ ਤਸਕਰ ਤਨ ਦੀਨ ਜਲਾਇ ॥੪੫॥ ਸੁਰ ਪੁਰਿ[5] ਤੇ ਬਿਬਾਨ ਚਲਿ ਆਵਾ। ਸਾਦਰ ਕਹਿ ਕੈ ਤੁਰਤ ਚਢਾਵਾ। ਸੁਖ ਅਨੰਤ ਮਹਿੰ ਜਾਇ ਰਹਨੋ ਹੈ। ਗੁਰ ਬਚ ਤੇ ਅਘ ਦੇਹਿ[6] ਦਹਨੋ ਹੈ॥ ੪੬॥ਲੋਭ ਧਾਰਿ ਸਿਖ ਗਮਨਨੋ ਘਰਕੋ।ਗਹਨੋ ਨਰਨ ਤਿਸ ਲਖਿ ਤਸਕਰ ਕੋ[7]। ਕੋਟਵਾਰ[8] ਕੇ ਕਰਨੋ ਅਗਾਰੀ। ਤਿਨ ਦੇਖਤਿ ਹੀ ਗਿਰਾ ਉਚਾਰੀ ॥ ੪੭ ॥ 'ਛੀਨ ਲੇਹੁ ਤਿਸ ਕੋ ਸਭਿ ਮਾਲ।ਫਾਂਸੀ ਦੇਹੁ ਜਾਇ ਤਤਕਾਲ'। ਹੁਕਮ ਮਾਨਿ ਫਾਂਸੀ ਤਿਸ ਦੀਨਾ। ਮੂਰਖ ਮਰਨੋ ਧਰਮ ਤੇ ਹੀਨਾ ॥੪੮॥ ਗੁਰੂ ਬਚਨ ਪਰ ਜਿਹ ਪਰਤੀਤਿ। ਤਿਸਹਿ ਮਿਲਹਿ ਊਚੋ ਪਦ ਨੀਤਿ। ਤਜਹਿ ਬਾਕ ਧਰਿ ਲੋਭ ਬਿਸਾਲਾ। ਪਾਵਹਿ ਨਰਕ ਤੁਰਤ ਹੁਇ ਕਾਲਾ[9]। ੪੯ ॥ ਦੋਹਰਾ ॥ ਗੁਰੂ ਸੰਤ ਤੇ ਲਾਭ ਤਿਹ ਗੁਰਮੁਖ ਦ੍ਰਿੜ ਮਤਿ ਜੋਇ। ਮਨਮੁਖ ਚੰਚਲ ਸਿੱਖ ਕੋ ਸਿੱਖੀ ਉਲਟੀ ਹੋਇ ॥੫੦॥ ਮਹਿਮਾ ਸਤਿਗੁਰ ਬਚਨ ਕੀ ਦੇਖਹੁ ਪੁੰਨ ਪ੍ਰਮਾਨ[10]। ਬਿਮੁਖ ਭਯੋ ਸਿਖ ਫਾਂਸ ਤਿਸ ਤਸਕਰ ਸੁਰਗ ਮਹਾਨ ॥ ੫੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸਿੱਖ ਤਸਕਰ' ਪ੍ਰਸੰਗ ਬਰਨਨੰ ਨਾਮ ਤ੍ਰੈਦਸ਼ਮੋ ਅੰਸੂ ॥ ੧੩ ॥

---

[1]ਇਕੱਠੀ। [2]ਜਲਦੀ ਹੋਈ।[3]ਚੋਰ। [4]ਸੜਿਆ ਨਹੀਂ ਜਾਂਦਾ। [5]ਦੇਵਤਿਆਂ ਦੀ ਪੁਰੀ।[6]ਪਾਪੀ ਦੇਹ। [7]ਕੋਈ ਚੋਰ ਜਾਣ ਕੇ। [8]ਕੋਤਵਾਲ। [9]ਮੌਤ। [10]ਭਾਵ ਪ੍ਰਤੱਖ।

੧੪. [ਸ਼੍ਰੀ ਗੁਰ ਅਮਰ ਦਾਸ ਜੀ ਦੀ ਮੁੱਢਲੀ ਕਥਾ]

ਨਿਸਾਨੀ ਛੰਦ॥ ਸੰਗ ਬਾਲਿਕਨਿ ਖੇਲਹੀਂ ਨਿਤਿ ਗੁਰੂ ਕ੍ਰਿਪਾਲ॥ ਹਰਖ ਸ਼ੋਕ ਨਹਿੰ ਜਿਨਹੁੰ ਕੋ ਇਕਰਸ ਸਭਿ ਕਾਲ॥ ਦੀਨਬੰਧੁ ਤਾਰਨ ਤਰਨ ਸਿੱਖੀ ਬਿਦਤਾਏ। ਜਗੋ ਭਾਗ ਜਿਨ ਨਰਨਿ ਕੇ ਚਰਨੀ ਲਪਟਾਏ॥ ੧ ॥ ਕਰੋਂ ਨਿਰੂਪਨ ਅਬਿ ਕਥਾ ਭੱਲਜਨ ਕੁਲ ਟੀਕਾ[1]। ਆਇ ਮਿਲੇ ਜਿਸ ਰੀਤਿ ਸੋਂ ਸੇਵਨ ਕਿਯ ਨੀਕਾ॥ਇਕ ਬਾਸੁਰ ਕੇ*ਗ੍ਰਾਮ ਹੈ ਤਹਿੰ ਬਸਹਿ ਨਿਕੇਤੰ। ਤੇਜੋ ਛੱਤ੍ਰੀ† ਭਾਗ ਬਡ ਨਿਸ ਦਿਨ ਪ੍ਰਭੁ ਚੇਤੰ[2] ॥ ੨॥ ਭਲੇ ਕਰਮ ਮਹਿੰ ਪ੍ਰੀਤਿ ਉਰ ਭੱਲਜਨ[3] ਕੁਲ ਮਾਂਹੀ। ਧੀਰਜ ਧਰਮ ਬਿਸ਼ਾਲ ਜਹ ਅੰਵ-ਗੁਨ ਚਿਤ ਨਾਂਹੀ। ਤਿਨਕੇ ਸੁਤ ਉਤਪਤਿ ਭਏ ਸ਼੍ਰੀ ਅਮਰ ਬਡੇਰੇ॥ਅਪਰ ਭਏ ਪੁਨ ਤੀਨ ਸੁਤ ਹਰਖਤਿ ਭਾ ਹੇਰੇ ॥੩॥ਖੇਤੀ ਕ੍ਰਿਤਿ ਕੋ ਸੁਤ ਕਰਹਿੰ ਤੇਜੋ ਸੁਖ ਪਾਵੈ॥ਬੈਠਿ ਰਹਹਿ ਸਿਮਰਹਿ ਪ੍ਰਭੂ ਭਗਤੀ ਚਿਤ ਲਾਵੈਂ। ਬਸਾਹ ਕਰੈ ਸਭਿ ਸੁਤਨਿ ਕੋ[4] ਪਿਖਿ ਸਹਿਤ ਸੁਨੁਖਾ[5]॥ਉਰ ਮਹਿੰ ਅਧਿਕ ਪ੍ਰਮੋਦ[6] ਹੀ ਬਡ ਭਾਗ ਅਦੁਖਾ[7]॥੪॥ਆਪੋ ਅਪਨੇ ਕਾਜ ਮਹਿੰ ਚਾਰਹੁੰ ਸੁਤ ਲਾਗੇ॥ ਬੀਤ ਗਯੋ ਚਿਰ ਕਾਲ ਹੀ ਪੌਤ੍ਰੇ ਪਿਖਿ ਆਗੇ। ਅਮਰਦਾਸ ਨਿਜ ਬਾਸ[8] ਮਹਿੰ ਚਿਰਕਾਲ ਬਿਤਾਵਾ। ਇਕ ਦਿਨ ਰਿਦੈ ਬਿਚਾਰਿਓ–ਹੁਇ ਬੈਸ ਬਿਹਾਵਾ ॥੫॥ ਦੋਹਰਾ ॥ ਕਰਤਿ ਬਨਜ ਫੇਰੋ ਫਿਰਹਿੰ ਧਰਮ ਸਹਿਤ ਕ੍ਰਿਤਿ ਠਾਨਿ। ਹੁਇ ਅਦੋਸ਼ ਜਿਮਿ ਜੀਵਕਾ[9] ਨਿਰਬਾਹਤਿ ਗੁਜ਼ਰਾਨ ॥ ੬ ॥ ਨਿਸਾਨੀ ਛੰਦ॥ ਕਰਹਿੰ ਅਬਹਿ ਸ਼ੁਭ ਕਰਮ ਕੋ ਸੁਖ ਹੁਇ ਪਰਲੋਕੀ। ਨਾਂਹਿਤ ਰਾਗ ਰੁ ਦ੍ਵੈਸ਼[10]‡ ਮਹਿੰ ਲਹਿੰ ਹਰਖ ਰੁ ਸ਼ੋਕੈਂ[11]। ਦੋਖ ਦਮਾਮਾ ਆਨਿ ਜਮ ਕਛੁ ਹੈ ਨ ਉਪਾਈ। ਪਛੁਤਾਵਹਿੰ ਨਿਜ ਸਿਰ ਧੁਨਹਿੰ ਬਯ ਬਾਦ[12] ਬਿਤਾਈ ॥ ੭ ॥ ਤੀਰਥ ਕੋ ਤਪਸਾ ਕਰਹਿੰ ਅਬ ਸਮੋ ਹਮਾਰਾ। ਤਰੁਨ[13] ਅਵਸਥਾ ਇਹ ਬਨਹਿ, ਬ੍ਰਿਧ ਤਨ ਬਲ ਹਾਰਾ–। ਇਤਆਦਿਕ ਤਰ-ਕਤਿ[14] ਰਿਦੈ ਪੁਨ ਨਿਸ਼ਚੈ ਕੀਨਾ–ਸੇਵਨਿ ਗੰਗਾ ਕੋ ਕਰਹਿੰ ਕਲਿ ਮਹਿੰ ਅਘ ਛੀਨਾ॥੮॥ਖਸ਼ਟ ਮਾਸ ਕੋ ਪੂਨ ਕਰਨੋ ਬਾਹਨ ਬਿਨੁ ਚਾਲੇ[15]। ਸੁਰ-

[1]ਭਾਵ ਗੁਰੂ ਅਮਰ ਦਾਸ ਜੀ ਦੀ । [2]ਸਿਮਰਦੇ । [3]ਭੱਲੇ, ਖੱਤ੍ਰੀਆਂ ਦੀ ਇਕ ਜਾਤ ਹੈ । [4]ਸਪੁੱਤ੍ਰਾਂ ਦੇ । [5]ਨੂੰਹਾਂ ਦੇ । [6]ਅਨੰਦ ਹੁੰਦਾ ਹੈ । [7]ਦੁਖਾਂ ਤੋਂ ਰਹਿਤ ਹੈ । [8]ਘਰ । [9]ਜਿਵੇਂ ਪਾਪ ਤੋਂ ਬਿਨਾਂ ਚੋਜੀ ਤੁਰੇ । [10]ਮਿੱਤ੍ਰਾਈ ਅਰ ਵੈਰ । [11]ਪ੍ਰਸੰਨਤਾ ਤੇ ਅਫਸੋਸ । [12]ਵਿਅਰਥ ਆਯੂ ਗੁਆਈ । [13]ਜਵਾਨੀ । [14]ਦਲੀਲਾਂ ਕਰਦਿਆਂ । [15]ਸਵਾਰੀ ਬਿਨਾਂ ਭਾਵ ਪੈਦਲ ਜਾਵੇ ।

*ਸ਼੍ਰੀ ਅੰਮ੍ਰਿਤਸਰ ਜੀ ਤੋਂ ਪੰਜ ਛੇ ਮੀਲ ਤੇ ਹੈ । †ਪਾ:–ਖੱਤ੍ਰੀ । ‡ਪਾ:–ਦ੍ਵੇਖ।

ਸਰਿ[1] ਨੀਰ ਸ਼ਨਾਨਹੀ ਧਰਿ ਹਰਖ ਬਿਸਾਲੈ[2]। ਰਿਦੈ ਕਾਮਨਾ ਹੀਨ ਹੁਇ ਪੂਜਹਿਂ ਥਿਤ ਤੀਰਾ । ਚੰਦਨ ਚਰਚਤਿ[3] ਕੁਸਮ[4] ਗਨ ਅਰਪਹਿਂ ਉਰ ਧੀਰਾ ॥ ੯ ॥ ਦੇਵਹਿਂ* ਧੂਪ ਸੁ ਨੰਮ੍ਰਿ ਹੁਇ ਜਲ ਡਾਲਿ ਪਤਾਸੇ । ਬਰਤ ਕਰਹਿ ਤਿਸ ਕੂਲ[5] ਪਰ ਰਹਿ ਕਰ ਉਪਵਾਸੇ[6]। ਅਧਿਕ ਭਾਉ ਧਰਿ ਜਾਤਿ ਹੈਂ ਜੈਕਾਰ ਉਚਾਰੇ । ਇਸੀ ਰੀਤਿ ਨਿਸ਼ਕਾਮ ਹੀ ਬਹੁਬਾਰ ਪਧਾਰੇ[7] ॥ ੧੦ ॥ ਚੌਪਈ ॥ ਅਤਿ ਪਵਿੱਤ੍ਰ ਜਾਤ੍ਰਾ ਕੋ ਕਰੈਂ । ਸਰਬ ਬਿਕਾਰ ਰਿਦੈ ਪਰਿਹਰੈਂ । ਕਾਮ ਨ ਕ੍ਰੋਧ ਨ ਲੋਭ ਨ ਧਾਰੈਂ । ਸੁਚ ਸੰਜਮ ਕੋ ਸਾਥ ਸਿਧਾਰੈਂ ॥੧੧॥ ਖ਼ਸ਼ਟ ਮਾਸ ਬੀਤੇ ਜਬਿ ਜਾਵੈਂ । ਗ੍ਰਿਹ ਭੀ ਬੈਠੇ ਸੁਰ-ਸਰਿ ਧਨਾਵੈਂ । ਉਨਬਿੰਸਤੀ ਬਾਰ[8] ਗਏ ਜਬਿ । ਦੇਹ ਜਰਜਰੀ ਭੂਤ[9] ਭਈ ਤਬਿ॥੧੨॥ਚਲਹਿਂ ਚਰਨ[10]ਸਿਮਰਨ ਕੋ ਕਰਿਤੇ। ਉਚੇ ਜਯ ਜਯ-ਕਾਰ ਉਚਰਿਤੇ । ਬਹੁਰ ਬੀਸਵੀਂ ਬਾਰਿ ਪਧਾਰੇ । ਮਿਹੜਾ[11] ਗ੍ਰਾਮਿਕ ਪੰਥ ਮਝਾਰੇ॥੧੩॥ਬਸਹਿ ਬਿੱਪ੍ਰ ਇਕ ਤਹਿਂ ਅਵਿਦਾਤਿ[12]।ਹੁਤੋ ਸਾਰਸੁਤ ਭੰਥੀ ਜਾਤਿ[13]।ਦੁਰਗਾ ਨਾਮ ਭਨਹਿਂ ਤਿਸ ਕੇਰਾ। ਕਰਹਿਂ ਜਾਤਰੀ ਤਹਾਂ ਬਸੇਰਾ॥ ੧੪॥ਆਵਤਿ ਜਾਤਿ ਪਾਇਂ ਬਿਸਰਾਮਾ। ਸਾਦਰ ਕਰਹਿ ਉਤਾਰਨ ਧਾਮਾ[14]। ਤਹਾਂ ਗਏ ਸ਼੍ਰੀ ਅਮਰ ਸੁਜਾਨਾ । ਪੰਥ ਤਪਤ ਭਾਨੁਜ ਮੱਧਯਾਨਾ[15] ॥੧੫॥ ਥਿਰੇ[16] ਦੁਪਹਿਰਾ ਹੇਤ ਬਿਤਾਵਨਿ । ਪੌਢਿ ਰਹੇ ਜਿਨ ਕੀਰਤਿ ਪਾਵਨ । ਬਿੱਦ੍ਯਾ ਪਠਨੋ ਸੁ ਬਿੱਪ੍ਰ ਬਿਸ਼ੇਖਾ । ਸਾਮੁੰਦ੍ਰਿਕ[17] ਭੀ ਤਿਸਨੇ ਦੇਖਾ ॥੧੬॥ ਸੁੰਦਰ ਪਦ ਅਰਬਿੰਦ ਨਿਹਾਰਾ[18] । ਜਿਨਕੇ ਹੁਤੋ† ਸੁ ਪਦਮ ਅਕਾਰਾ[19]।

---

[1]ਗੰਗਾ । [2]ਬੜੇ ਖ਼ੁਸ਼ ਹੋਕੇ ਨ੍ਹਾਉਂਦੇ ਹਨ । [3]ਛਿੜਕਦੇ ਹਨ । [4]ਫੁੱਲ । [5]ਕੰਢੇ । [6]ਨਿਰਾਹਾਰ । [7]ਕਈ ਵੇਰ ਗਏ । [8]ਉਨੀਵੀਂ ਵਾਰ । [9]ਭਾਵ ਬ੍ਰਿੱਧ । [10]ਪੈਰੀਂ ਤੁਰਕੇ ਜਾਣ । [11]ਇਕ ਪਿੰਡ ਦਾ ਨਾਮ । [12]ਸ੍ਰੇਸ਼ਟ, ਮਸ਼ਹੂਰ । [13]ਬ੍ਰਾਹਮਣਾਂ ਦਾ ਇਕ ਗੋਤ੍ਰ, ਸੰਭਾਵਨਾ ਹੈ ਕਿ ਜਿਨ੍ਹਾਂ ਦੇ ਵਡੇ ਸਰਸ੍ਵਤੀ ਨਦੀ ਦੇ ਕਿਨਾਰੇ ਕਦੇ ਵਸਦੇ ਸਨ ਸੋ ਸਾਰਸ੍ਵਤ । [14]ਘਰ ਉਤਾਰਾ ਦੇਵੇ । [15]ਦੁਪਹਿਰ ਦੇ ਸੂਰਜ ਦੀ ਧੁੱਪ ਕਰਕੇ ਰਾਹ ਤਪ ਰਿਹਾ ਸੀ । [16]ਟਿਕੇ । [17]ਸਰੀਰ ਦੇ ਚਿਨ੍ਹਾਂ ਤੋਂ ਮਨੁੱਖ ਦੇ ਸ਼ੁਭ ਅਸ਼ੁਭ ਦੀ ਵਿਚਾਰ ਦੱਸਣ ਵਾਲੀ ਵਿਦ੍ਯਾ । [18]ਚਰਨ ਕਮਲ ਤੱਕਿਆ । [19]ਜਿਨ੍ਹਾਂ ਦੇ (ਦਰਨਾਂ ਵਿਚ) ਕਵਲ ਦਾ ਚਿੰਨ੍ਹ ਸੀ ।

*ਪਾ:-ਖੋਵਹਿਂ । ਧੁਖਵਹਿਂ ।

†ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼੍ਰੀ ਗੁਰੂ ਅਮਰ ਦਾਸ ਸਾਹਿਬ ਜੀ ਦੇ ਸੇ ਹਥ ਵਿਚ ਭੀ ਕੰਵਲ ਦਾ ਚਿੰਨ੍ਹ ਲਿਖਿਆ ਹੈ, ਯਥਾ-'ਬਾਬਿਜੁ ਕਰਿ ਦਾਹਿਣੈ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਪਿਖਜੋ ਦੂਰ ਤੇ ਪੁਨ ਢਿਗ ਆਯੋ। ਨੀਕੀ ਰੀਤਿ ਬਹੁਰ ਦਰਸਾਯੋ॥੧੭॥
ਚਿਦੇ ਬਿਚਾਰਹਿ ਤਰਕ[1] ਅਨੇਕਾ।-ਇਹ ਉੱਤਮ ਲੱਛਨ ਪਗ ਏਕਾ।
ਸ੍ਰੀਪਤਿ ਬਿਸ਼ਨੁ ਭਏ ਅਵਤਾਰਾ[2]। ਕਿਧੌਂ ਚੱਕ੍ਰਵਰਤੀ ਨ੍ਰਿਪ ਭਾਰਾ॥੧੮॥
ਇਨ ਦੋਇਨ ਬਿਨ ਅਪਰ ਨ ਕੋਊ। ਪਦਮ ਰੇਖ ਇਮਿ ਧਾਰਹਿ ਦੋਊ-।
ਪੌਢੇ ਸੁਪਤ ਰਹੇ ਭਹਿ ਜਾਵਦਿ। ਰਹਜੋ ਬਿਚਾਰਤਿ ਦਿਜਬਰ ਤਾਵਦਿ॥
੧੯॥ ਨਿਸਾਨੀ ਛੰਦ॥ ਜਾਗਿ ਉਠੇ ਸ਼੍ਰੀ ਅਮਰ ਜੀ ਚਲਿਬੇ[3] ਕਰਿ ਤਯਾਰੀ।
ਬਿੱਪ੍ਰ ਨਿਕਟ ਬੈਠਤਿ ਭਯੋ ਦੇਖਤਿ ਹਿਤ ਧਾਰੀ।ਲਗੇ ਦੇਨਿ ਤਬ ਦੱਛਨਾ[4]
[5]ਦਿਜ ਜੂ ਇਹ ਲੀਜੈ। ਸਾਧ ਸਾਧ ਤੁਝ ਕੋ ਅਹੈ ਇਮਿ ਹੀ ਨਿਤਿ ਕੀਜੈ॥
੨੦॥ ਉਤਰਹਿੰ ਸੰਗੀ ਰੀਗ ਕੇ ਪਾਵੈਂ ਬਿਸਰਾਮਾ। ਪਾਵਨ ਕੋ ਪਾਵਨ
ਕਰਹਿੰ ਪਾਵਨ ਹੁਇ ਧਾਮਾ[6]।ਬਿੱਪ੍ਰ ਦੀਨਬਨਿ ਬਿਨੈ ਭਨਿ[7]"ਮੈਂ ਅਬਿ ਨਹਿੰ
ਲੋਊਂ। ਜਬਿ ਸਮੁੱਖ ਹੋਵਹੁ ਮਹਾਂ ਤਬਿ ਲੇਨਿ ਕਰੇਊਂ॥੨੧॥ਅਬਿ ਮੁਝ ਸੋਂ
ਕਹਿ ਦੀਜੀਅਹਿ-ਬਾਂਛਤ ਹਮ ਦੈ ਹੈਂ-। ਤਬਿ ਚੇਤਹੁ ਇਸ ਸਮੈਂ ਕੋ ਹਮ
ਆਨਿ ਮਿਲੈ ਹੈਂ'। ਸੁਨਿ ਸ਼੍ਰੀ ਅਮਰ ਬਖਾਨਿਓਂ 'ਕੈਸੇ ਤੁਵ ਜਾਨੀ। ਕੈਸੇ
ਔਸ਼ੁਰਜ ਹੋਇ ਹੈ ਕਰਿ ਸਕਲ ਬਖਾਨੀ' ॥੨੨॥ ਦਿਜ ਭਾਖਜੋ 'ਤੁਮ ਪਦ
ਪਦਮ ਪਦਮਾਪਤਿ ਜੈਸੇ'। ਅਤਿ ਉੱਤਮ ਲੱਛਨ ਇਹੀ ਫਲ ਲਯੋ ਨ
ਕੈਸੇ।। ਤਉ ਅਗਾਰੀ ਹੋਹਿਗੋ,ਪ੍ਰਭੁ ਜੋਤਿ ਮਿਲੈਹੈ।ਚੱਕ੍ਰਵਰਤਿ ਰਾਜਾ ਕਿਧੌਂ
ਕਿਸ ਕਾਲ ਬਨੈ ਹੈ ॥੨੩॥ ਨਿਰਸੰਸੈ ਮਮ ਬਾਰਤਾ ਨਿਸ਼ਚੈ ਕਰਿ ਲੀਜੈ।
ਔਸ਼ੁਰਜ ਹੋਇ ਤ ਜਾਚਿਹੌਂ*ਤਬਹੂੰ ਤੁਮ ਦੀਜੈ'।ਸੁਨਿ ਪ੍ਰਸੰਨ ਚਿਤ ਅਤਿ

---

[1]ਦਲੀਲਾਂ। [2]ਵਿਸ਼ਨੂੰ ਦਾ ਅਵਤਾਰ ਹੈਨ ਏਹ। [3]ਚਲਣੇ। [4]ਭੇਟ। [5]ਚਰਨਾਂ ਨੂੰ ਪਾਉਣਾ ਕਰਦੇ ਹਨ (ਯਾਤ੍ਰੀ ਤਾਂਤੇ) ਪਵਿੱਤ੍ਰ ਹੋ ਜਾਂਦਾ ਹੈ ਘਰ (ਤੁਸਾਡਾ)। [6]ਬੇਨਤੀ ਕੀਤੀ। [7]ਵਿਸ਼ਨੂੰ ਵਰਗਾ ਕਮਲ (ਚਿੰਨ੍ਹ) ਤੁਸਾਡੇ ਚਰਨਾਂ ਵਿਚ ਹੈ। *ਪਾ:-ਤਬ ਹੀ ਚਹੌਂ।

[ਪਿਛਲੇ ਪੰਨ ਦੀ ਬਾਕੀ ਟੁਕ]
ਸਿਧਿ ਸਨਮੁਖ ਮੁਖੁ ਜੋਵੈ ॥ [ਸਵਾ ਮ: ੩ ਕੇ]' ਇਸੇ ਤਰ੍ਹਾਂ ਪੰਚਮ ਸ਼ਰੀਗੁਰੂ ਜੀ ਭੀ ਉਚਾਰਦੇ ਹਨ 'ਮੇਰੇ ਹਾਥਿ ਪਦਮੁ ਆਗਨਿ ਸੁਖ ਬਾਸਨਾ ॥ [ਟੁਨਹੇ ਮ: ੫]' ਇਥੇ ਚਰਨਾਂ ਵਿਚ ਭੀ ਪਦਮ ਕਿਹਾ ਹੈ ਸੋ ਪ੍ਰਤੀਤ ਹੁੰਦਾ ਹੈ ਕਿ ਸ਼੍ਰੀ ਗੁਰੂ ਅਮਰ ਦੇਵ ਜੀ ਦੇ ਸਫਲ ਸ਼ਰੀਰ ਵਿਚ ਦੋਨੋਂ ਥਾਂ ਪਦਮ ਸੀ, ਇਸੇ ਲਈ ਆਪ ਗੁਰ ਅਵਤਾਰ ਹੈਨ। ਸ਼੍ਰੀ ਕ੍ਰਿਸ਼ਨ ਜੀ ਦੇ ਕੇਵਲ ਚਰਨਾਂ ਵਿਚ ਹੀ ਪਦਮ ਸੀ ਯਥਾ--'ਚਰਣ ਕਮਲ ਵਿਚ ਪਦਮ ਹੈ ਝਿਲਮਿਲ ਝਲਕੇ ਵਾਂਗੀ ਤਾਰੇ।' [ਭਾਰ ਭਾ: ਕ੍ਰ: ੧੦-੨੭]

ਭਏ, 'ਹੋਵਹੁ ਬਚ ਸਾਚਾ। ਮਿਲਹੁ ਹਮੈਂ ਤਬਿ ਆਨਿਕੈ ਲਿਹੁ ਜੋ ਕਰਿ ਜਾਚਾ' ॥ ੨੪ ॥ ਕਹਿ ਦਿਜ ਸੋਂ ਮਾਰਗ ਚਲੇ ਆਵਨਿ ਕੋ ਧਾਮਾ। ਇਕ ਬ੍ਰਹਮਚਾਰੀ ਬੇਸ ਮਹਿੰ ਜਿਹ ਮਤਿ ਅਭਿਰਾਮਾ। ਮਿਲਨੋ ਸੰਗ ਸ਼੍ਰੀ ਅਮਰ ਕੇ ਕਿਯ ਬਚਨ ਬਿਲਾਸਾ।ਚਲਤਿ ਪੰਥ ਸ਼ੁਭ ਕਥਾ ਪ੍ਰਭੁ ਬਹੁ ਭਾਂਤਿ ਪ੍ਰਕਾਸ਼ਾ ॥ ੨੫ ॥ ਸਰਬ ਦਿਵਸ ਸੰਗੀ ਰਹੇ ਉਤਰੇ ਇਕ ਥਾਨਾ। ਗਮਨੇ ਬਹੁਰ ਪ੍ਰਭਾਤਿ ਕੋ ਹਿਤ ਦੁਹੂੰਅਨਿ* ਠਾਨਾ।ਜਾਵਦਿ ਆਏ ਸਦਨ ਨਿਜ ਤਾਵਦਿ ਰਹਿ ਸੰਗਾ[1]। ਖਾਨ ਪਾਨ ਇਕਠੋ ਕਰਹਿੰ ਸਿਮਰਤਿ ਉਰ ਰੰਗਾ ॥ ੨੬ ॥ ਘਰ ਅਪਨ ਸ਼੍ਰੀ ਅਮਰ ਜੂ ਆਨਜੋ ਬ੍ਰਹਮਚਾਰੀ। ਸਾਦਰ ਖਾਨ ਰੁ ਪਾਨ ਕੋ ਦੀਨਸਿ ਹਿਤ ਧਾਰੀ। ਭਈ ਨਿਸਾ ਹਿਤ ਸੈਨ ਕੇ ਊਪਰ ਆਰੂਢੇ। ਕਰਹਿੰ ਪਰਸਪਰ ਬਾਰਤਾ ਅੰਤਰਗਤਿ ਗੂਢੇ[2] ॥੨੭॥ ਕਿਸ ਪ੍ਰਸੰਗ ਪਰ ਬਾਰਤਾ ਬੋਲਜੋ ਬ੍ਰਹਮ ਚਾਰੀ।'ਗੁਰੂ ਤੁਮਾਰੋ ਕਵਨਹੈ ਕਿਮ ਦੀਖਜਾਧਾਰੀ[3]?'।ਸੁਨਿ ਸ਼੍ਰੀ ਅਮਰ ਬਖਾਨਿਓ 'ਗੁਰੁ ਮੋਹਿ ਨ ਪਾਯੋ। ਖੋਜ ਰਹਜੋ ਅਭਿਲਾਖ ਸੋਂ ਕੋ ਦ੍ਰਿਸ਼ਟਿ ਨ ਆਯੋ ॥੨੮॥ਨਹਿੰ ਦੀਖਜਾ ਕਿਸ ਕੀ ਲਈ,ਮੈਂ ਕਰੀ ਨ ਸੇਵਾ। ਅਬਿ ਲਗ ਬਾਂਛਤ ਹੌਂ ਰਿਦੈ ਕਰਿਹੌਂ ਗੁਰ ਦੇਵਾ'। ਸੁਨਤਿ ਦੁਖਜੋ ਅਤਿ ਚਿਤ ਬਿਖੈ, ਬੋਲਜੋ ਬ੍ਰਹਮਚਾਰੀ। 'ਤਪ ਤੀਰਥ ਬ੍ਰਤਿ ਘਾਲ ਬਡ ਭੀ ਬਿਫਲ[4] ਹਮਾਰੀ ॥੨੯॥ਮਹਾਂ ਸ਼ਮਤਿ"ਹੁਇ ਮੈਂ ਕਰੇ ਸਭਿ ਬਾਦਿ ਗਵਾਏ। ਭਯੋ ਅਚਾਨਕ ਸਾਥ ਤੁਮ' ਇਮਿ ਕਹਿ ਪਛੁਤਾਏ । 'ਨਿਗੁਰੇ ਕੋ ਸੰਗੀ ਭਯੋ ਕਿਯ ਖਾਨ ਰੁ ਪਾਨਾ। ਪੁੰਨ ਅਕਾਰਥ ਸਭਿ ਭਏ,ਮੁਝ ਚਿੰਤ ਮਹਾਂਨਾ ॥ ੩੦ ॥ ਬ੍ਰਿੱਧ ਹੋਤਿ ਲੌ ਇਮ ਰਹੋ[5] ਨਹਿੰ ਗੁਰੂ ਬਨਾਯੋ ! । ਮਹਾਂ ਕਰਮ ਖੋਟਾ ਕਿਯੋ ਮਨਮਤਿ ਬਿਰਮਾਯੋ'। ਚਿਤ ਮਹਿੰ ਅਤਿ ਰਿਸ ਕਰਤਿ ਹੀ ਉਠਿ ਮਾਰਗ ਲੀਨਾ। ਅਮਰਦਾਸ ਪਸ਼ਚਾਤਿ ਤਿਸੁ ਪਛੁਤਾਵਨਿ ਕੀਨਾ ॥੩੧॥ ਅਪਰ ਸਰਬ ਹੀ ਸੁਧ ਗਈ ਇਕ ਹੀ ਲਿਵਲਾਗੀ।–ਗੁਰੂ ਮਿਲਹਿੰ ਕਰਿ ਲੇਇ ਹੌਂ–ਇੱਛਾ ਬਹੁ ਜਾਗੀ । ਪ੍ਰਭੁ ਆਗੈ ਬਿਨਤੀ ਕਰੀ 'ਪੂਰਹੁ ਮਮ ਆਸਾ। ਦੀਨਬੰਧੁ ਹਰਿ ਦਯਾਨਿਧਿ ਲਖਿ ਦਾਸਨ ਦਾਸਾ ॥ ੩੨ ॥ ਰਾਂਵਰ ਕੇ ਪਦ ਪਦਮ ਤੇ ਨਿਕਸੀ ਸ਼ੁਭ ਗੰਗਾ । ਸੇਵੀ ਮੈਂ ਬਹੁ ਕਾਲ

[1]ਭਾਵ ਘਰ ਪਹੁੰਚਦੇ ਤਕ ਨਾਲ ਰਿਹਾ। [2]ਗਹਿ, ਦਿਲ ਦੀਆਂ ਗਲਾਂ ਫੋਲੀਆਂ। [3]ਤੂੰ ਕਿਵੇਂ ਜਾਣਦਾ ਹੈਂ ਕਿ ਉਸ ਨੂੰ ਗੁਰੂ ਧਾਰਨ ਕੀਤਾ ਹੈ ? [4]ਨਿਸਫਲ। [5]ਰਹਾਂ ਕੁਆਰਾ ਹੀ ਰਹਾਂ, ਗੁਰੂ ਧਾਰਨ ਨਹੀਂ ਕਰਨਾ।

* ਪਾ –ਪੁਰੰਨਿ।

ਲਗ ਨਿਸ਼ਕਾਮ ਉਮੰਗਾ। ਅਬਿ ਸਤਿਗੁਰ ਮੁਝ ਕੋ ਮਿਲੈ ਸਭਿ ਹੂੰ ਫਲ ਪਾਊਂ।ਅੰਤਰਜਾਮੀ ਸਰਬ ਕੇ, ਕਹਿ ਕਿਸਹਿ ਸੁਨਾਊਂ"॥੩੩॥ ਚਿੰਤਾ ਚਿਤ ਤੇ ਦੀਨ ਹੁਇ ਬਿਨਤੀ ਬਹੁ ਭਾਖੇ। ਦਿਵਸ ਨ ਬੀਤੇ ਦੁਖਦ ਬਹੁ ਉਰ ਗੁਰੁ ਅਭਿਲਾਖੇ। ਗੰਗਾ ਰਿਦੇ ਅਰਾਧਤੋ* 'ਹੇ ਭੀਸ਼ਮ ਮਾਤਾ[1]!। ਉੱਤਮ ਤੀਰਥ ਸਭਿਨਿਮਹਿੰ ਬਾਂਛਤ ਕੀ ਦਾਤਾ[2]॥੩੪॥ਬ੍ਰਹਮਲੋਕ ਤੇ ਜਤਨਕਰਿ ਭਾਗੀਰਥ ਆਨੀ[3]। ਸਾਠ ਹਜ਼ਾਰ ਉਧਾਰ ਕਰਿ ਇਹ ਕਥਾ ਮਹਾਂਨੀ॥ਸੁਰ-ਮਾਨੀ, ਹਾਨੀ ਅਘਨਿ, ਜਾਨੀ ਤ੍ਰਿਹੁ ਲੋਕਾ[4]। ਸੁਖਦਾਨੀ,ਰਾਨੀ ਜਗਤਿ, ਭੁਵ ਬੇਗ ਅਰੋਕਾ[5] ॥੩੫॥ਕਰਹੁ ਸਫਲ ਮਮ ਕਾਮਨਾ ਗੁਰ ਦੇਹੁ ਮਿਲਾਈ[6]। ਇਸ ਪ੍ਰਕਾਰ ਬਿਨਤੀ ਭਨਹਿ ਬਹੁ ਬਿਧਿ ਬਡਿਆਈ। ਨਿਸਾ ਬਿਤੀ ਦਿਨ ਆਗਲੋ ਦੁਖ ਸਾਥ ਬਿਤਾਵ॥ਖਾਨ ਪਾਨ ਕੁਛ ਨਹਿੰ ਰੁਚੀ ਬੈਰਾਗ ਉਪਾਵਾ ॥ ੩੬ ॥ ਬਹੁਰ ਭਈ ਜਬਿ ਜਾਮਨੀ ਸੋਚਤਿ ਚਿਤ ਜਾਗਾ। ਲਿਵ ਲਾਗਹਿ ਨਹਿੰ ਨੀਂਦ ਹੁਇ ਜਿਨ ਮਨ ਅਨੁਰਾਗਾ। ਸ਼੍ਰੀ ਪਰਮੇਸ਼ੁਰ ਸੁਰ-ਸੁਰੀ ਪਰਸੰਸਤਿ[6] ਦੋਊ। ਬਿਨੈ ਭਨਤਿ ਮਨ ਦੀਨ ਬਨਿ ਗੁਨ ਗਨ ਗਿਨਿ ਸੋਊ[7] ॥ ੩੭ ॥ ਨਾਉਂ ਥਾਉਂ ਬਿਨ ਰੂਪ ਕੇ ਸਤਿਗੁਰ ਕੋ ਧਯਾਵੈ। 'ਪੂਰਹੁ ਮੇਰੀ ਆਸ ਕੋ ਐਸੇ ਉਰ ਭਾਵੈ। ਸਰਬ ਥਾਨ ਸਭਿ ਕਾਲ ਮਹਿੰ ਸਤਿਗੁਰ ਹੈ ਬਸਾਪੇ। ਬਿਨਤੀ ਸੁਨਿਕੈ ਸ਼ੋਨ ਮੈਂ ਦਿਹੁ ਦਰਸ਼ਨ ਆਪੇ ॥ ੩੮ ॥ ਮੈਂ ਪਰਖਨ ਜਾਨਹੁ ਨਹੀਂ ਗੁਰ ਪੂਰਨ ਕੇਹੂ[8]। ਅਪਨੋ ਬਿਰਦ ਪਛਾਨਿ ਕੈ ਨਿਜ ਦਰਸ਼ਨ ਦੇਹੂ[9]। ਇਮਿ ਇਕ ਲਿਵ ਲਾਗੀ ਰਿਦੈ ਤਜਿ ਕਾਰਜ ਆਨ॥ਖਾਨ ਪਾਨ ਨਿੰਦ੍ਰਾ ਨਹੀਂ ਦ੍ਰਿਗਨੀਰ ਚਲਾਨਾ॥੩੯॥ਦੀਰਘ ਸ੍ਵਾਸ ਉਸਾਰਿਤੋ[10] ਇਕ ਤੋ ਬ੍ਰਿਧ ਦੇਹੀ। ਗੰਗਾ ਆਵਤਿ ਜਾਤ ਮਗ ਬਲ ਬਿਨਾ ਅਛੇਹੀ[11] । ਪ੍ਰੇਮ ਅਧਿਕ ਚਿੰਤਾ ਬਹੁਤ ਉਰ ਮਹਿਦ

[1]ਗੰਗਾ ਦਾ ਇਕ ਨਾਮ ਹੈ, ਰਾਜਾ ਸ਼ਾਂਤਨੂ ਤੋਂ ਗੰਗਾ ਦੇ ਪੇਟੋਂ ਭੀਸ਼ਮ ਦਾ ਜਨਮ ਹੋਇਆ ਸੀ। [2]ਭਾਵ ਮਨ ਮੰਗੀ ਮੁਰਾਦ ਦੀ ਦਾਤੀ ਹੈਂ ਤੂੰ। [3]ਕਥਾ ਹੈ ਕਿ ਸੂਰਜਵੰਸੀ ਰਾਜਾ ਦਲੀਪ ਦੇ ਪੁੱਤ੍ਰ ਭਗੀਰਥ ਨੇ ਤਪੱਸ੍ਯਾ ਕਰਕੇ ਵੱਡਿਆਂ ਦੇ ਉਧਾਰ ਵਾਸਤੇ ਗੰਗਾ ਪ੍ਰਿਥਵੀ ਤੇ ਆਂਦੀ ਸੀ। [4]ਦੇਵਤਿਆਂ ਦੀ ਮੰਨੀ ਹੋਈ, ਨਾਸ਼ ਕਰਤਾ ਪਾਪਾਂ ਦੀ ਤੇ ਤਿੰਨਾਂ ਲੋਕਾਂ ਵਿਖੇ ਜਾਣੀ ਹੋਈ। [5]ਤੋੜਾ ਪ੍ਰਵਾਹ ਰੋਕਿਆ ਨਹੀਂ ਜਾਂਦਾ। [6]ਉਸਤਤਿ ਕਰਦੇ ਹਨ। [7]ਸਾਰੇ ਗੁਣ ਗਿਣਕੇ। [8]ਕੋਣ ਹੈ। [9]ਲੰਮੇ ਸਾਹ ਭਰਕੇ। [10]ਨਿਰੰਤਰ।

*ਇਹ ਗੰਗਾ ਆਦਿ ਦੀ ਉਸਤਤੀਆਂ ਪਹਿਲੇ ਖਿਆਲਾਂ ਅਨੁਸਾਰ ਹਨ, ਜਦੋਂ ਅਜੇ ਸਤਿਗੁਰੂ ਅੰਗਦ ਦੇਵ ਜੀ ਦੀ ਸ਼ਰਨ ਨੂੰ ਪ੍ਰਾਪਤ ਨਹੀਂ ਹੋਏ ਸਨ।

ਬਿਸੂਰਾ[1]। [ਕੈ] ਮਰਿਹੌਂ ਕੈ ਮਿਲਹਿ ਅਬਿ ਸ੍ਰੀ ਸਤਿਗੁਰ ਪੂਰਾ॥੪੦॥ ਧਿਕ ਜੀਵਨਿ ਸਤਿਗੁਰੁ ਬਿਨਾ ਕੁਛ ਸਰੈ ਨ ਕਾਜੁ। ਗੁਰ ਬਿਨ ਛਿਤਿ ਕੋ ਰਾਜ ਕਜਾ, ਧਿਕ ਸੁਰਪੁਰਿ[2] ਰਾਜੁ। ਤਪ, ਤੀਰਥ, ਬਰਤ ਰੁ ਧਰਮ ਬਿਨ ਗੁਰ ਨਿਫਲਾਵੈਂ। ਗੁਰ ਬਿਨ ਲੋਕ ਪ੍ਰਲੋਕ ਕੇ ਸੁਖ ਸਕਲ ਨਸਾਵੈਂ॥੪੧॥ਸਤਿ-ਗੁਰ ਪੂਰਾ ਜੋ ਮਿਲਹਿ ਦੇ ਨਿਜ ਉਪਦੇਸੁ। ਸਫਲ ਤਪਾਦਿਕ ਹੋਤਿ ਹੈਂ ਮਿਟ ਜਾਤਿ ਕਲੇਸੁ। ਕਰਮ ਹੀਨ ਇਮ ਮੈਂ ਰਹਜੋ ਅਬਿ ਸਤਿਗੁਰ ਪਾਊਂ। ਨਾਤੁਰ ਤਜਿ ਕੈ ਅੰਨ ਜਲ ਨਿਜ ਤਨ ਬਿਨਸਾਊਂ[3] ॥ ੪੨ ॥ ਇਤਿ ਸ੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ੍ਰੀ ਅਮਰ' ਪ੍ਰਸੰਗ ਬਰਨਨੰ ਨਾਮ ਚੌਦਸ਼ਮੋਂ ਅੰਸੂ ॥ ੧੪ ॥

੧੫. [ਸ੍ਰੀ ਅਮਰਦਾਸ ਜੀ ਦਾ ਗੁਰ ਅੰਗਦ ਜੀ ਨਾਲ ਮਿਲਾਪ]

ਦੋਹਰਾ ॥ ਸ੍ਰੀ ਗੁਰ ਅੰਗਦ ਕੀ ਸੁਤਾ ਬੀਬੀ ਅਮਰੋ ਨਾਮ। ਭਗਤਿ ਧਾਰ ਬਪੁ ਆਪਨੋ[4] ਉਪਜੀ ਸਤਿਗੁਰ ਧਾਮ॥੧॥ ਨਿਸਾਨੀ ਛੰਦ। ਅਨੁਜ[5] ਹੁਤੋ ਸ੍ਰੀ ਅਮਰ ਕੋ ਤੇਜੋ ਕੇ ਭਾਤਾ[6]। ਤਿਸ ਕੇ ਨੰਦਨ ਸੰਗ ਇਹੁ ਬਨਾਹੀ ਬਡਿ ਗਜਾਤਾ। ਬਿਦਾ ਹੋਇ ਪਿਤ ਪਾਸ ਤੇ ਸਸੁਰਾਰ ਬਸੰਤੀ[7]। ਬਹੁਤ ਬਰਖ ਤਿਨ ਘਰ ਰਹੀ ਅਮਰੋ ਮਤਿਵੰਤੀ[8] ॥੨॥ ਮਹਿਮਾ ਲਖੀ ਨ ਕਿਨਹੁ ਤਿਹ ਨਿਤਪ੍ਰਤਿ ਇਮ ਠਾਨੈ। ਗ੍ਰਿਹ[9] ਧੰਧਾ ਸਭਿ ਦਿਨ ਕਰਹਿ ਤਿਨ ਆਇਸੁ ਮਾਨੈ। ਜਾਗਹਿ ਪਾਛਲ ਰਾਤਿ ਕੌ ਕਰਿ ਸ਼ੌਚ ਸ਼ਨਾਨਾ। ਸ੍ਰੀ ਨਾਨਕ ਬਾਨੀ ਪਠਹਿ ਕਰਿ ਪ੍ਰੇਮ ਮਹਾਨਾ ॥ ੩ ॥ ਤਿਸ ਨਿਸ ਉਠਿ ਸਤਿਗੁਰ ਸਿਮਰ ਮੱਜਨ ਕੌ ਠਾਨਾ।ਪਠਹਿ ਗੁਰੂ ਕੇ ਸ਼ਬਦ ਸ਼ੁਭ ਫਲਜਿਨਹੁ ਮਹਾਨਾ।ਦਧੀ[10] ਬਿਲੋਵਤਿ ਸਹਜਿ ਸੋਂ, ਮੁਖ ਬੋਲਤਿ ਬਾਨੀ। ਹੁਇ ਪ੍ਰਸੰਨ ਕਰਿ ਪ੍ਰੇਮ ਸੋਂ ਨਿਜ ਬ੍ਰਿਤੀ ਟਿਕਾਨੀ ॥੪॥ ਨਿਜ ਘਰ ਪਰ ਸ੍ਰੀ ਅਮਰ ਜੀ ਚਿੰਤਾ ਸ਼ਾਲ-ਤਾਨੈ। ਜਾਗੇ ਸਗਲੀ ਜਾਮਨੀ ਪੁਨ ਪੁਨ ਪਢੁਤਾਨੈ। ਸਤਿਗੁਰ ਦਰਸ਼ਨ ਚਿਤਵਤੇ ਬਿਨਤੀ ਬਹੁ ਭਾਖੈ। ਜਾਮ ਨਿਸਾ ਤੇ ਧੁਨਿ[11] ਪਰੀ ਸੁਨਿ ਮਨ ਅਭਿਲਾਖੈ॥੫॥ਸੁਨਨਿ ਲਗੋ ਮਨ ਰੋਕਿਕੈ ਸੁੰਦਰ ਗੁਰਬਾਨੀ।ਚੁਭਤਿ ਚੀਤ ਦਰਵਤਿ ਰਿਦਾ[11], ਰੁਚਿ ਜਗੀ ਮਹਾਨੀ। ਤਹਿੰ ਤੇ ਉਠਿ ਹੁਇ ਨਿਕਟ ਤਿਹ, ਓਟਾ[12] ਇਕ ਲੀਨਾ।—ਦੇਖਿ ਨ ਸੁਕਚਹਿ[13] ਮੋਹਿ ਕੋ ਸ਼ੁਭਮਤੀ

---

[1]ਬੜਾ ਝੁਰਦੇ ਹਨ। [2]ਸੁਰਗ ਦਾ। [3](ਮਾਨੋ) ਭਗਤੀ ਆਪਣਾ ਸਰੀਰ ਧਾਰਕੇ। [4]ਛੋਟਾ ਭਾਈ। [5]ਪੁੱਤਰ। [6]ਸਹੁਰੇ ਵੱਸਦੀ ਸੀ। [7]ਬੁਧਿਵਾਨ। [8]ਘਰ ਦਾ। [9]ਦਹੀਂ। [10]ਭਾਵ ਬੀਬੀ ਦੇ ਸ਼ਬਦ ਪੜ੍ਹਨ ਦੀ ਧੁਨ। [11]ਪਘਰਦਾ ਹੈ ਦਿਲ। [12]ਓਹਲਾ। [13]ਝਿਜਕੇ ਨਾ ਕਰੇ (ਅ) ਸ਼ਰਮਾਵੇ ਨਾ।

ਪ੍ਰਬੀਨਾ[1]–॥ ੬ ॥ ਛਪੇ ਸੁਨਤਿ ਗੁਰ ਸਬਦ ਕੋ ਚਿਤ[2] ਕੋਤਿਕ ਕਾਲਾ। ਪਛਤਿ ਰਹੀ ਅਮਰੋ ਤਬਹਿ ਪੁਨ ਭਯੋ ਉਜਾਲਾ। ਜਬਿ ਪ੍ਰਭਾਤਿ ਹੋਈ ਪਿਖੀ ਤਬਿ ਨਿਕਟ ਸਿਧਾਰਾ। ਬੂਝਨ ਲਾਗਜੋ[3]ਸ਼ਬਦ ਇਹ ਕਿਸ ਭਾਂਤਿ ਉਚਾਰਾ?॥੭॥ਹੇ ਪੁੱਤ੍ਰੀ! ਅਬਿ ਫੇਰ ਪਢਿ ਮੁਝ ਦੇਹੁ ਸੁਨਾਈ। ਮਰਜੋ ਹੁਤੋ ਮੈਂ, ਸੁਧਾ ਕੀ ਬੂੰਦੈਂ ਮੁਖ ਪਾਈ[4]। ਕਰਜੋ ਜਿਵਾਵਨ, ਸੁਖ ਦਿਯੋ, ਇਹ ਬਡ ਉਪਕਾਰਾ[5]।ਸੁਨਿ ਅਮਰੋ ਸੁਕਚਤਿ[6]ਕੁਛਕ ਗੁਰਸ਼ਬਦ ਉਚਾਰਾ॥੮॥

ਸ੍ਰੀ ਮੁਖਵਾਕ ॥ ਮਾਰੂ ਮਹਲਾ ੧ ਘਰੁ ੧ ॥

ਕਰਣੀ ਕਾਗਦੁ ਮਨੁ ਮਸਵਾਣੀ[7] ਬੁਰਾ ਭਲਾ ਦੁਇ ਲੇਖ ਪਏ ॥ ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥ ੧ ॥ ਚਿਤ ਚੇਤਸਿ ਕੀ ਨਹੀ ਬਾਵਰਿਆ[8] ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧ ॥ ਰਹਾਉ ॥ ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ॥ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਣ ਗੁਣੀ ॥ ੨ ॥ ਕਾਇਆ ਆਰਣੁ[9] ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ॥ ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨ੍ਹੀ ਚਿੰਤ ਭਈ ॥ ੩ ॥ਭਇਆ ਮਨੂਰੁ[10] ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ। ਏਕੁ ਨਾਮੁ ਅੰਮ੍ਰਿਤੁ ਓਹ ਦੇਵੈ ਤਉ ਨਾਨਕ ਤ੍ਰਿਸਟਸਿ[11] ਦੇਹਾ ॥ ੪ ॥ ੩ ॥

ਲਿਖਾਨੀ ਛੰਦ ॥ ਸੁਨਿ ਕੇ ਸਤਿਗੁਰ ਸਬਦ ਕੋ ਮਨ ਭਯੋ ਹੁਲਾਸਾ।–ਮੋਹਿ ਦਸ਼ਾ ਅਸ ਅਬਿ ਅਹੈ ਜਿਮ ਸ਼ਬਦ ਪ੍ਰਕਾਸ਼ਾ[12]। ਤਰੁਨ ਅਵਸਥਾ ਬਿਤ ਗਈ ਥਿਰਥਾਪਨ ਪਾਵਾ।ਲੋਹਾ ਹੁਤੋ ਮਨੂਰ ਭਾ ਕਿਤ ਕਾਜ ਨ ਆਵਾ ॥੯॥ ਲੋਹੇ ਕੋ ਪਾਰਸ ਛੁਵੈ ਕੰਚਨ ਹੁਇ ਜਾਈ। ਮਮ*ਮਨੂਰ ਕੋ ਗੁਰ ਮਿਲਹਿੰ ਸੁਧ ਕਰਹਿੰ ਬਨਾਈ।ਮਨਹੁ ਸਬਦ ਮੁਝ ਪਰ ਕਿਯੋ[13],ਅਸ ਦਸ਼ਾ ਸਰੀਰਾ –। ਇਮ ਬਿਚਾਰਿ ਬੂਝਤਿ ਭਏ ਆਸ਼ੈ ਰੀਝੀਰਾ[14] ॥ ੧੦ ॥ 'ਸ਼ਬਦਕਰਜੋ ਕਿਸਕੋ ਅਹੈ ਕਿਤ ਤੇ ਤੁਮ ਪਾਵਾ?।ਕਰਨਹਾਰਿ[15]ਅਬਿ ਹੈਕਿ ਨਹਿੰ?ਜਿਨ ਸ਼ੁਭ ਪਦ ਗਾਵਾ।ਸੁਨਤਿ ਰੋਮ ਹਰਖਨ ਭਯੋ[16],ਮਨ ਪ੍ਰੇਮ ਬੰਧਾਯੋ।ਮੇਰੇ ਹੇਤ ਉਧਾਰਿਬੇ ਇਹ ਰੁਚਿਰ ਬਨਾਯੋ'॥ ੧੧ ॥ ਸੁਨਿ ਬੀਬੀ ਅਮਰੋ ਕਹਜੋ 'ਸ਼੍ਰੀ ਗਿਆਨਕ ਪੂਰੇ। ਤਿਨਹੁ ਬਨਾਯੋ ਸ਼ਬਦ ਕੋ ਜਿਸ ਮਹਿੰ ਫਲ ਰੂਰੇ। ਅਪਰ

---

[1]ਭਾਵ ਬੀਬੀ ਅਮਰੋ। [2]ਖੜੋਕੇ। [3](ਤੂੰ) ਪਾਈਆਂ ਹਨ। [4]ਸ਼ਰਮਾਕੇ। [5]ਦਦਾਤ। [6]ਕਮਲਿਆ। [7]ਛੱਠੀ। [8]ਸੜਿਆ ਗਲਿਆ ਲੋਹਾ। [9]ਟਿਕੇ। [10]ਮੇਰੀ ਦਸ਼ਾ ਹੁਣ ਉਜੇਹੀ ਹੈ ਜੇਹੀ ਸ਼ਬਦ ਨੇ ਪ੍ਰਕਾਸ਼ ਕੀਤੀ ਹੈ। [11]ਮੇਰੀ (ਹਾਲਤ) ਤੇ ਰਚਿਆ ਹੈ। [12]ਭਾਵ ਸ੍ਰੀ ਅਮਰ ਜੀ। [13]ਰਚਣ ਵਾਲੇ। [14]ਲੂੰ ਖਿੜ ਗਏ। *ਪਾਃ–ਸਮ।

ਬਹੁਤ ਬਾਨੀ ਬਨੀ ਤਿਨ ਕੇ ਮੁਖ ਦ੍ਵਾਰ।ਜਿਸਕੇ ਪਠਿਬੇ ਪ੍ਰੇਮ ਤੇ ਭਉਜਲ ਨਿਸਤਾਰਾ ॥ ੧੨ ॥ ਸੁਨਹਿੰ ਪਠਹਿੰ ਮੋਰੋ ਪਿਤਾ ਮਨ* ਪ੍ਰੇਮ ਬਿਸਾਲਾ। ਗਾਇੰ ਰਬਾਬੀ ਤਿਨਹੁ ਢਿਗ ਚਿਤ ਦੋਨਹੁ ਕਾਲ।ਸ਼੍ਰੀ ਸਤਿਗੁਰੁ ਨਾਨਕ ਅਬੈ ਬੈਕੁੰਠ ਪਧਾਰੇ।ਨਿਜ ਸਥਾਨ ਨਿਜ ਜੋਤਿਦੇ ਮਮਪਿਤਾਬਿਠਾਰੇ॥੧੩॥ ॥ ਤਿਨਹੁੰ ਨਿਕਟ ਤੇ ਕੰਠ ਕਰਿ ਬਹੁ ਸੁਨਤਿ ਰਹੰਤੀ[1]। ਸਤਿਗੁਰ ਗਿਰਾ ਪ੍ਰਚਾਰ ਤਹਿੰ ਗਨ ਕਿਲਵਿਖ ਹੈਤੀ। ਸੇਵਤਿ ਸਿੱਖ ਅਨੇਕ ਹੈਂ ਜਿਨਕੇ ਵਡਭਾਗਾ। ਸਰਬ ਬਿਕਾਰਨਿ ਤਜਾਗਿ ਕੈ ਮਨ ਸਿਮਰਨ ਜਾਗਾ[2] ॥੧੪॥ ਸੁਨਤਿ ਅਮਰ ਬੋਲੇ ਬਹੁਰ 'ਦੁਹਿਤਾ[3]! ਸੁਨਿ ਲੀਜੈ। ਮੋਰੇ ਪਰ ਉਪਕਾਰ ਇਹੁ ਕਰੁਨਾ ਕਰਿ ਕੀਜੈ। ਲੇਹੁ ਸੰਗ ਤਹਿੰ ਕੋ ਚਲਹੁ ਦਿਹੁ ਮੋਹਿ ਮਿਲਾਈ। ਦਰਸ਼ਨ ਕੀ ਪਯਾਸਾ ਲਗੀ ਅਬ ਰਹਜੋ ਨ ਜਾਈ ॥੧੫॥ ਬ੍ਰਿੱਧ ਅਨਾਥ ਅਜਾਨ ਮੈਂ ਸਮਰਥ ਤੇ ਹੀਨ।ਮਰਤਿ ਮੋਹਿ ਜੀਵਾਇਹੈਂ ਹੇ ਸੁਤਾ ਪ੍ਰਬੀਨਾ![4]। ਸੁਨਿ ਅਮਰੋ ਨੇ ਪੁਨ ਭਨਜੋ'ਤੁਮ ਬ੍ਰਿੱਧ[5] ਹਮਾਰੇ। ਕਜੋਂ ਨਹਿੰ ਮਾਨੋਂ ਬੈਨ ਕੋ ਮੈਂ ਬਿਨਾ ਬਿਚਾਰੇ ॥੧੬॥ ਮੋਕਹੁ ਸਸੁਰ ਸਥਾਨ ਹੋਂ[6], ਸਮ ਪਿਤਾ ਬਿਚਾਰੋਂ। ਇਕ ਪਰੰਤੁ ਮੈਂ ਡਰਤਿ ਹੋਂ ਬਿਨ ਕਹੇ ਪਧਾਰੋਂ। ਪਿਤ ਸਤਿਗੁਰੁ ਕੋ ਅਦਬ ਸੋਂ ਦਰਸੋਂ ਦਰਸੰਨਾ[7]। ਤਿਨ ਰਜਾਇ ਮੈਂ ਨਿਤ ਰਹੋਂ,ਬਹੁ ਕਰੋਂ ਪ੍ਰਸੰਨਾ ॥੧੭॥ ਜਾਵੋਂ ਨਿਕਟ ਨ ਬਿਨ ਕਹੇ, ਬਿਨ ਬਿਦਾ ਨ ਆਵੋਂ। ਰਿਸਿ ਕਰਿ ਕੁਛ ਨਹਿੰ ਕਬਿ ਕਹੋਂ ਜਾਂਤੇ ਡਰਪਾਵੋਂ[8]। ਸੁਨਿ ਬੋਲੇ ਸ਼੍ਰੀ ਅਮਰ ਜੀ 'ਤੂੰ ਮਤਿ ਕਰਿ ਚਿੰਤਾ†। ਅੰਤਰਜਾਮੀ ਘਟਨ ਕੇ ਹੁਇ ਜੇ ਭਗਵੰਤਾ॥੧੮॥ ਤੋ ਨ ਕਰਹਿੰ ਮਨ ਭੰਗ ਕੋ,ਹੇਰਹਿੰ ਮਨ ਪ੍ਰੇਮਾ‡। ਦਾਸ ਜਾਨਿ ਢਿਗ ਰਾਖਿ ਹੈਂ ਦੈ ਹੈਂ ਮਗ ਛੇਮਾ[9]।ਬ੍ਰਿੱਧ ਬਿਨੈ ਸੁਨਿ ਦੀਨ ਕੀ ਅਮਰੋ ਕਰਿ ਤਜਾਰੀ। ਝੀਵਰ ਲੀਏ ਹਕਾਰਿ[10] ਕੈ ਚਢਿ ਕਰਿ ਅਸਵਾਰੀ[11] ॥੧੯॥ ਚਲੇ ਪੰਚ ਸ਼ੁਭ ਸ਼ਗੁਨ ਤੇ ਸ਼ੁਭ ਬਹੀ ਸਮੀਰਾ[12]। ਪਰਖਤਿ, ਹਰਖਤਿ ਚਿੱਤ ਮਹਿੰ ਹੁਇ ਕਾਜ ਗਹੀਰਾ। ਸਨੇ ਸਨੇ ਮਾਰਗ ਚਲੇ,ਪਿਖਿ ਗ੍ਰਾਮ ਖਡੂਰਾ। ਬੀਬੀ ਅਮਰੋ ਤਬਿ ਕਹਜੋ'ਪਿਤ ਸਤਿਗੁਰ ਪੁਰਾ॥੨੦॥ਗ੍ਰਾਮ

---

[1]ਭਾਵ ਮੈਂ ਅਪਣੇ ਪਿਤਾ ਗੁਰੂ ਜੀ ਪਾਸੋਂ ਬਹੁਤ ਸੁਣਦੀ ਰਹਿੰਦੀ ਹਾਂ ਓਥੋਂ ਹੀ ਕੰਠ ਕੀਤਾ ਹੈ। [2]ਹੇ ਬੇਟੀ! [3]ਸਿਆਣੀ। [4]ਵਡੇ। [5]ਸਹੁਰੇ ਦੀ ਥਾਂ। [6]ਦਰਸ਼ਨ ਦੇਖਦੀ ਹਾਂ। [7]ਕਲਜੁਗ ਦਾ ਭਾਵ। [8]ਬੁਲਾਇ ਲਏ। [9]ਭਾਵ ਭੋਲੇ ਤੋਂ ਹੈ। [10]ਪੌਣ। *ਪਾ—ਨਿਤ।
†ਪਾਃ—ਮਤ ਕਰ ਚਿਤ ਚਿੰਤਾ। ‡ਪਾਃ—ਮਮ ਪ੍ਰੇਮਾ—ਮੇਰੇ ਪ੍ਰੇਮ ਨੂੰ।

ਨਿਕਟਿ ਤੁਮ ਬੈਠੀਏ ਮੈਂ ਜਾਉਂ ਅਗਾਰੀ।ਪਿਖਿ ਸੁਭਾਵ ਸਤਿਗੁਰੂ ਕੋ ਪੁਨ ਲੈਹੁੰ ਹਕਾਰੀ[1]। ਆਗਜਾ ਕਰਹਿ ਪ੍ਰਸੰਨ ਹੁਇ ਪੂਛੌਂ ਜਬਿ ਜਾਈ। ਮਿਲਹੁ ਬਹੁਰ,ਢਿਗ ਰਹਹੁ ਤਿਨ,ਲਖਿ ਚਲਹੁਰਜਾਈ[2]॥੨੧॥ਇਮਿਧੀਰਜਦੇਕਰਿ ਭਲੇ ਚਲਿ ਗਈ ਅਗਾਰੇ। ਪਿਤਾ ਸਾਥ ਹਿਤ ਕਰਿ ਮਿਲੀ ਬਡ ਸ਼ਰਧਾ ਧਾਰੇ। ਘਰ ਅੰਤਰ ਬੈਠੀ ਨਿਕਟ ਗੁਰੂ ਅੰਤਰਜਾਮੀ।ਕਹਜੋ[3]ਬੁਲਾਯੋ ਤੁਝ ਨਹੀਂ ਆਈ ਕਿਸਕਾਮੀ?॥੨੨॥ਬਨਹਿ ਨ ਆਵਨਿ ਬਿਨ ਭਨੇ ਕਜੋਂ ਚਲਿ ਕਰਿ ਆਏ?।ਜਿਨਹੁ[4]ਸੰਗ ਆਨਜੋ ਹੁਤੋ ਤਿਸ ਕਜੋਂ ਨਹਿੰ ਲਜਾਏ[5]।ਕਹਜੋ ਜੋਰਿ ਕਰ 'ਜਾਇ ਮੈਂ ਆਨਹੁੰ ਅਬਿ ਪਾਸਾ। ਆਇਸੁ[6] ਬਿਨੁ ਨਹਿੰ ਮਿਲਿ ਸਕਹਿੰ, ਬਹੁ ਧਰੇ ਹੁਲਾਸਾ[7]' ॥ ੨੩ ॥ ਗਈ ਆਪ ਹੀ ਉਠਿ ਬਹੁਰ ਤਿਸ ਜਾਇ ਹਕਾਰਾ । ਰਿਦੇ ਅਨੰਦ ਬਿਲੰਦ ਧਰਿ ਪਹੁੰਚਜੋ ਦਰਬਾਰ।ਦਰਸ਼ਨ ਕੀਨਸਿ ਜਾਇ ਕੈ ਮੁਖ ਕਮਲ ਬਿਕਾਸ਼ਾ[8]। ਰਾਗ ਦ੍ਵੈਸ਼ ਸੁਖ ਦੁਖ ਬਿਖੈ ਬ੍ਰਿਤਿ ਜਿਨਹੁ* ਉਦਾਸਾ ॥੨੪॥ ਲਖਿ ਸੰਸਾਰ ਸੰਬੰਧ ਕੋ ਹੁਇ ਸਤਿਗੁਰ ਠਾਂਢੇ।ਗਲ ਮਿਲਿਬੇ ਕਹੁ ਭਜਾਰ ਭੇ ਪਟ ਤੇ ਕਰ ਕਾਢੇ[9]। ਚਰਨ ਗਹੇ ਸ਼੍ਰੀ ਅਮਰ ਤਬਿ ਬੰਦਨ ਕੋ ਠਾਨੀ। 'ਉਚਿਤ ਨਹੀਂ[10] ਗਰ ਮਿਲਨ ਕੋ ਲਿਹੁ ਦਾਸ ਪਛਾਨੀ' ॥੨੫॥ ਕੁਸ਼ਲ ਛੇਮ[11] ਸਭਿ ਪੂਛ ਕੈ ਨਿਜ ਨਿਕਟ ਬਿਠਾਯੋ। ਅਪਰ ਬਾਤ ਕੁਛ ਜਗਤ ਕੀ ਬੂਝਤਿ ਹਰਖਾਯੋ[12]। ਕਿਤਿਕ ਸਮੋ ਬੀਤਜੋ ਜਬਹਿ ਬੈਠੇ ਗੁਰ ਪਾਸੂ। ਆਇ ਰਸੋਈਆ ਚਿਤਿ ਭਯੋ ਕੀਨਸਿ ਅਰਦਾਸੂ॥੨੬॥ 'ਪ੍ਰਭੁ ਜੀ ਸਿੱਧ[13] ਅਹਾਰ ਹਹਿ' ਸੁਨਿ ਉਠੇ ਕ੍ਰਿਪਾਲਾ। ਬੁੱਢੇ ਆਦਿਕ ਸਿੱਖ ਸਭਿ ਆਏ ਤਿਸ ਕਾਲਾ।ਪੰਕਤਿ ਬੈਠੀ ਮਿਲਿ ਤਬਹਿ ਗੁਰ ਬੀਚ ਸੁਹਾਏ । ਮਿਲਿ ਸੰਗਤਿ ਮਹਿੰ ਅਮਰ ਜੀ ਬੈਠੇ ਤਿਸ ਥਾਏਂ ॥੨੭॥ ਪਹਿਤ ਭਾਤ[14]ਬਰਤਜੋ ਪ੍ਰਥਮ,ਪੁਨ ਆਮਿਖ[15] ਆਵਾ।ਇਕ ਦਿਸ਼ਪੰਕਤਿ ਮਹਿੰ ਦਯੋ ਤਬ ਇਨ ਦਰਸਾਵਾ[16]। ਬਹੁ ਗਿਲਾਨ[17] ਠਾਨੀ ਰਿਦੈ ਇਮਿ ਕਰਤਿ ਬਿਚਾਰਾ।–ਮੈਂ ਆਮਿਖ ਖਾਯੋ ਨ ਕਬਿ ਕਰਿ ਅੰਨ[18]

---

[1]ਸੱਦ ਲਵਾਂਗੀ (ਤੁਸਾਂ ਨੂੰ)। [2]ਜਿਸ ਨੂੰ। [3]ਆਗਜਾ। [4]ਭਾਵ ਸ਼੍ਰੀ ਅਮਰ ਦਾਸ ਜੀ ਮਿਲਨ ਦਾ ਹੁਲਾਸ ਬਹੁਤ ਰਖਦੇ ਹਨ। [5]ਖਿੜ ਰਿਹਾ ਹੈ। [6]ਕਪੜੇ ਦੀ (ਬੁੱਕਲ) ਤੋਂ ਹੱਥ ਬਾਹਰ ਛੱਡੇ। [7](ਮੈਂ) ਜੋਗਾ ਨਹੀਂ। [8]ਅਨੰਦ ਪ੍ਰਸੰਨਤਾ। [9]ਪੁੱਛਦੇ ਹਨ ਪ੍ਰਸੰਨ ਹੋਕੇ। [10]ਤਿਆਰ। [11]ਦਾਲ ਚਾਵਲ। [12]ਮਾਸ=ਮਹਾਂ ਪ੍ਰਸ਼ਾਦਿ। [13]ਭਾਵ ਸ਼੍ਰੀ ਅਮਰ ਜੀ ਨੇ ਦੇਖਿਆ। [14]ਸੂਗ। [15](ਤੇ) ਕਰਦਾ ਹਾਂ ਅੰਨ ਦਾ ਅਹਾਰ। *ਪਾਃ–ਇਨਹੁ।

ਅਹਾਰ॥੨੮॥ਪੰਕਤਿ ਮੈਂ ਅਬਿ ਬੈਠਗਾ ਕਿਮਿ ਹੋਹਿ ਬਚਾਊ। ਨਹਿ ਲੇਵੋਂ ਅਪਮਾਨਹੀ–ਕਸੋਂ ਬੈਠਨੋ ਆਊ[1]–॥ਆਧੋ ਸਤਿਗੁਰ ਕਰਨ ਕੋ ਬਿਗਰਹਿ ਇਮਿ ਬਾਤੀ॥ਸਿੱਖਨ ਨ ਕਰਿਹੈਂ ਮੋਹਿ ਕੋ,ਮਨ ਹਟਿ ਇਸ ਭਾਂਤੀ[2] ॥੨੯॥ ਅਪਰ ਜਤਨ ਅਬਿ ਕੋ ਨਹੀਂ ਜੋ ਅੰਤਰਜਾਮੀ। ਸੁਪਕਾਰ ਕੋ[3] ਬਰਜ ਹੌਂ ਆਪਹਿ ਗੁਰੁ ਸ੍ਵਾਮੀ। ਇਕ ਤੋ ਮੇਰੋ ਧਰਮ ਰਹਿ ਪੁਨ ਹੁਇ ਪਰਤੀਤਾ। ਜਗ ਤੇ ਕਰਹਿ ਉਧਾਰ ਮਮ ਸਰਬੱਗਜ ਪੁਨੀਤਾ[4]॥ ੩੦ ॥ ਇਮਿ ਕੀਨੋ ਸੰਕਲਪ ਕੋ ਸ਼੍ਰੀ ਗੁਰੁ ਨੈ ਜਾਨ॥ਸੁਪਕਾਰ ਕੋ ਬਰਜਿਓ ਮੁਖ ਬਾਕ ਬਖਾਨਾ। "ਪੰਕਤ ਮਹਿ ਜੋ ਨਵੋ ਨਰ ਤਿਸ ਦੇਹੁ ਅਹਾਰਾ। ਆਮਿਖ ਨਾਂਹਿ ਪਰੋਸੀਐ ਤਿਨ ਧਰਮ ਬਿਚਾਰਾ[5]॥ ੩੧ ॥ ਨਹੀਂ ਦਯੋ ਤਬਿ ਮਾਸ ਕੋ ਸਭਿ ਸੰਗਤਿ ਖਾਧੋ। ਤ੍ਰਿਪਤ ਭਏ ਪੰਕਤਿ ਉਠੀ ਜਲ ਪਾਨ ਕਰਾਧੋ।–ਮਮ ਮਨ ਕੀ ਗਤਿ ਗੁਰ ਲਖੀ–ਹਰਖਨੋ ਉਰ ਭਾਰੀ।–ਭਏ ਪੁੰਨ ਮੇਰੇ ਉਦੇ–ਬਹੁ ਕਰਤਿ ਬਿਚਾਰੀ ॥ ੩੨ ॥–ਅਬ ਇਨ ਤੇ ਆਛੋ ਗੁਰੂ ਕਤਹੁੰ ਨ ਦਰਸਾਵੋਂ। ਧੰਨ ਭਾਗ ਇਹੁ ਜੋ ਮਿਲੈਂ ਸਮ ਔਰ ਨ ਪਾਵੋਂ। ਸ਼੍ਰੀ ਪ੍ਰਭੁ ਸ਼੍ਰੀ ਗੰਗਾ ਸੁਨੀ ਮੈਂ ਬਿਨੈ ਜੁ ਕੀਨੀ॥ਇਹੁ ਪੂਰਨਅਵਤਾਰ ਹੈਂ–ਸ਼ਰਧਾ ਧਰਿ ਲੀਨੀ॥੩੩॥ਕਰਿ ਭੋਜਨ ਬੈਠਨੋ ਵਹਿਰ ਏਕਾਕੀ ਹੋਵਾ। ਚਿਤਵਤਿ ਚਿਤ ਮਹਿਮਾ ਗੁਰੂ ਸੰਸੈ ਸਭਿ ਖੋਵਾ। ਨਿਸਾ ਬਿਤਾਈ ਪੁਨ ਦਿਵਸ ਭੋਜਨ ਭਾ ਤਯਾਰੀ। ਮਿਲਿ ਪੰਕਤਿ ਬੈਠਨੋ ਤਹਾਂ ਮਨ ਮੈਂ ਇਮ ਧਾਰੀ॥੩੪॥–ਸ਼੍ਰੀ ਗੁਰ ਸਦਾ ਸਰਬੱਗਜ ਹੈਂ ਸੰਸੈ ਕਿਛੁ ਨਾਂਹੀ। ਤਊ ਮੋਹਿ ਮਨ ਭਾਵਨੀ ਲਖਿ ਨਿਜ ਉਰ ਮਾਂਹੀ। ਸੀਤਪ੍ਰਸਾਦ ਸਰਬੋਤਮੰ ਬਿਨ ਜਾਚੇ ਮੋਹੀ॥ਕ੍ਰਿਪਾ ਧਾਰਿ ਸੋ ਦੇਹਿ ਅਬਿ ਉਰ ਮਮ ਸੁਧ ਹੋਹੀ–॥੩੫॥ਇਮਿ ਚਿਤਵਤਿ ਭੋਜਨ ਕਰਨੋ ਸ਼੍ਰੀ ਗੁਰ ਨੈ ਜਾਨੀ[6]। ਆਪ ਅਚਨੋ ਤ੍ਰਿਪਤਾਇਕੈ ਪੁਨ ਪੀਵਤਿ ਪਾਨੀ। ਪੀਛੈ ਉਚਰਨੋ ਦਾਸ ਕੋ "ਜੋ ਬਚਨੋ ਅਹਾਰਾ। ਦੇਹੁ ਪੁਰਖੁ ਤਿਸ ਜਾਇ ਕਰਿ,ਚਹਿ ਰਿਦੈ ਉਦਾਰਾ[7] ॥ ੩੬ ॥ ਸੁਨਤਿ ਅਨੰਦ ਬਿਲੰਦ ਭਾ ਲੈ ਕਰਿ ਤਬ ਖਾਧੋ। ਨਿਸ਼ਚਲ

---

[1]ਨਾ ਲਵਾਂ ਤਾਂ ਅਪਮਾਨ ਹੋਵੇਗਾ, ਮੈਂ ਕਿਉਂ ਆ ਬੈਠਾ (ਪੰਕਤ ਵਿਚ)।(ਅ) ਭਾਵ ਰਸੋਈਏ ਕਹਿਣਗੇ ਕਿ ਜੇ ਇਨ ਲੈਣਾ ਨਹੀਂ ਸੀ ਤਾਂ ਪੰਕਤ ਵਿਚ ਆ ਕਿਉਂ ਬੈਠਾ। [2]ਇਸ ਤਰ੍ਹਾਂ ਗੁਰੂ ਜੀ ਦਾ ਮਨ ਪਰੇ ਹਟ ਜਾਏਗਾ। [3]ਰਸੋਈਏ ਨੂੰ। [4]ਭਾਵ ਗੁਰੂ ਅੰਗਦ ਜੀ। [5](ਉਸ ਨੇ ਮਾਸ ਨਾ ਖਾਣਾਂ) ਧਰਮ ਸਮਝਿਆ ਹੈ। [6]ਸ਼੍ਰੀ ਅਮਰ ਦਾਸ ਜੀ ਦੇ (ਦਿਲ ਦੀ) ਜਾਣ ਲਈ।

ਨਿਸ਼ਚੈਚਿਤ ਭਯੋ ਸਮਮੇਰੁਥਿਰਾਯੋ।ਭਈ ਸ਼ਾਂਤਿ,ਦੁਬਿਧਾ ਨਸੀ,ਮਨ ਤਹਾਂ ਟਿਕਾਵਾ। ਪਾਨਿ ਕਰਨੋ ਜਲ,ਧੋਇ ਕਰ,ਬਾਹਰ ਪੁਨ ਆਵਾ ॥੩੭॥ ਰਹਨੋ ਇਕੰਤ ਸੁ ਬੈਠਿ ਕਰਿ ਸਭਿ ਦਿਵਸ ਬਿਤਾਯੋ। ਭੋਜਨ ਕੋ ਜਬਿ ਸਮੋ ਹੁਇ ਤਬਿ ਅੰਤਰ ਆਯੋ। ਪੰਕਤਿ ਮਹਿੰ ਬੈਠਹਿ ਤਹਾਂ ਜੋ ਦੇਹਿੰ ਸੁ ਖਾਵੈ।ਪੁਨਹਿ ਇਕਾਕੀ ਹੋਇ ਕਰਿ ਪ੍ਰਭੁ ਗੁਨ ਮਨ ਲਾਵੈ ॥੩੮॥ ਚੌਪਈ ॥ ਇਸ ਪ੍ਰਕਾਰ ਦਿਨ ਕਿਤਿਕ ਬਿਤਾਏ। ਰਹਹਿ ਵਹਿਰ ਲੈ ਭੋਜਨ ਖਾਏ। ਸ਼੍ਰੀ ਅੰਗਦ ਪੁਨ ਨਹੀਂ ਬੁਲਾਯੋ। ਕਬਹੁੰ ਨ ਬਚ ਸ਼੍ਰੀ ਮੁਖ ਫੁਰਮਾਯੋ ॥ ੩੯ ॥ ਨਹਿ ਸੈਗਤਿ ਮਹਿੰ ਮਿਲਹਿ ਲਜਾਵਹਿ[1]*। ਮਿਲ ਕਰਿ ਤਹਿੰ ਅਹਾਰ ਕੋ ਖਾਵਹਿ। ਸ਼੍ਰੀ ਪਰਮੇਸ਼ੁਰ ਨਾਮ ਬਖਾਨੈ।–ਅਬਿ ਨ ਜਾਉਂ ਕਿਤ–ਦ੍ਰਿੜ ਨਿਤੁ ਠਾਨੈ॥੪੦॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅਮਰ ਮਿਲਨ' ਪ੍ਰਸੰਗ ਬਰਨਨੰ ਨਾਮ ਪੰਚਦਸ਼ਮੋ ਅੰਸੂ ॥ ੧੫ ॥

੧੬. [ਸ਼੍ਰੀ ਅਮਰਦਾਸ ਜੀ ਦੇ ਸੇਵਾ ਕਰਨ ਦਾ ਪ੍ਰਸੰਗ]

ਦੋਹਰਾ।ਕਿਤਿਕ ਦਨੋਸ ਬੀਤੇ ਜਬੈ ਚਿਤ ਮਹਿੰ ਚਿਤਵਨ ਕੀਨ:–

ਸੇਵਾ ਚਹੀਯੇ ਗੁਰੂ ਕੀ ਜਿਸ ਤੇ ਹੋਇੰ ਪ੍ਰਸੀਨ[2] ॥ ੧ ॥ ਸ੍ਰੈਯਾ ਛੰਦ ॥ ਬੇ ਪਰਵਾਹ ਗੁਰੂ ਹੈ ਜੱਦਪਿ[3] ਚਿੱਤ ਮੈਂ ਜਿਨ ਕੇ ਚਾਹ ਨ ਕੋਇ। ਤਦਪਿ ਦਾਸ ਨਿਜ ਧਰਮ ਬਿਚਾਰਹਿ ਸੇਵਾ ਕਰਹਿ ਭਾਉ ਮਨ ਭੋਇ[4]। ਪ੍ਰਥਮ ਜੁਗਨ ਮਹਿੰ ਤਪ ਕੋ ਤਾਪਹਿੰ ਛੁਧਾ ਪਿਪਾਸਾ ਸਹਿ ਕਰਿ ਸੋਇ। ਪੰਚਾਗਨਿ ਤਾਪਹਿੰ[5], ਜਲ ਪੈਠਹਿੰ[6],ਬਰਖਾ ਸਹਹਿੰ, ਨਗਨ ਤਨ ਹੋਇ ॥ ੨ ॥ ਏਕ ਚਰਨ ਪਰ ਠਾਂਢੇ ਹੋਵਤਿ,ਊਰਧ ਬਾਹੁ[7] ਕਿਤੇ ਰਹੀਤਿ। ਕੈ ਲਟਕਤਿ ਹੈਂ ਊਪਰ ਪਦ ਕਰਿ,ਚਹੈਂ ਪ੍ਰਸੰਨ ਹੋਹਿ ਭਗਵੰਤਿ। ਸੋ ਤਪ ਫਲ ਅਬ ਕਲੀ ਕਾਲ ਮਹਿੰ ਸਤਿ ਸੈਗਤਿ ਸੇਵਨ ਕਰਿਯੰਤਿ। ਜਲ ਢੋਵਨਿ ਅਰ ਲਕਰੀ ਲਯਾਵਨਿ, ਕਰਨ ਬੀਜਨੋ[8]ਪ੍ਰਭੂ ਸਿਮਰੰਤਿ[9]॥੩॥ਚਰਨ ਪਖਾਰਨਿ ਅੰਨਿ ਪਕਾਵਨਿ ਇੱਤਯਾਦਿ ਜੋਤਿਕ ਹੈਂ ਆਨਿ।ਮਿਲਿ ਸਤਿ ਸੰਗ ਕਰਨ ਜੋ ਸੇਵਾ ਅਧਿਕ ਤਪਨ[10] ਫਲ ਹੋਹਿ ਮਹਾਨ–। ਇਮਿ ਬਿਚਾਰਿ ਸ਼੍ਰੀ ਅਮਰ ਕਰਸੋ

---

[1]ਭਾਵ ਸ਼ਰਮ ਕਰਕੇ ਸੰਗਤ ਵਿਚ ਫਿਰਦਾ ਟੁਰਦਾ ਨਹੀਂ (ਰੋਟੀ ਵੇਲੇ ਮਿਲਕੇ ਜਾ ਬੈਠਦਾ ਹੈ)। [2]ਪ੍ਰਸੰਨ ਹੋਣ। [3]ਭਾਵੇਂ। [4]ਪ੍ਰੇਮ ਮਿਲੇ ਮਨ ਨਾਲ। [5]ਪੰਜ ਧੂਣੀਆਂ ਤਾਉਂਦੇ। [6]ਜਲ ਪ੍ਰਵੇਸ਼ ਕਰਦੇ। [7]ਉੱਪਰ ਨੂੰ ਕਰਕੇ ਬਾਹਾਂ। [8]ਪੱਖਾ ਝੱਲਣਾ। [9]ਸਿਮਰਦਿਆਂ। [10]ਤਪਾਂ ਤੋਂ ਭੀ।

*ਪਾ:–ਸੰਗਤ ਮਹਿੰ ਮਿਲ ਕਰਿ ਤਬ ਜਾਵੈ।

ਉਰ–ਆਨੌਂ ਨੀਰ ਆਪਨੇ ਪਾਨ। ਨਿਤਿ ਸਤਿਸੰਗਤਿ ਦੇਵਨਿ ਠਾਨੌਂ* ਅਰੁ ਸਤਿਗੁਰੁ ਤਨ ਕਰਹਿ ਸ਼ਨਾਨ–॥ ੪॥ ਮਿਲਿ ਸਿੱਖਨ ਮਹਿ ਭਨਜੋਂ ਸਭਿਨਿ ਕੋ 'ਜਲ ਕੀ ਸੇਵਾ ਦਿਹੁ ਮੁਝ ਦਾਨ'। ਆਇਸੁ ਲੈ ਕਰਿ ਕਲਸ[1] ਉਚਾਯਹੁ ਸਿਰ ਧਰਿ ਲਯਾਵਤਿ ਹੌਂ ਤਿਸ ਥਾਨ। ਦੇਤਿ ਰਸੋਈ ਮਹਿ ਚਹਿ ਜੇਤਿਕ ਸਿੱਖਨ ਕੋ ਕਰਵਾਵਹਿ ਪਾਨ। ਮਨ ਨੀਵੈਂ ਕਰਿ ਸਾਦਰ ਬੋਲਹਿ ਨਹਿ ਡੋਲੈਂ ਬੁਧਿ ਕੋ ਦ੍ਰਿੜ ਠਾਨਿ। ੫। ਸ਼੍ਰੀਅੰਗਦ ਜਬ ਜਾਮ ਜਾਮਨੀ[2] ਜਾਗਹਿ ਮੱਜਹਿ ਥਿਤ ਤਿਸੁ ਕਾਲ। ਤਬਿ ਤੇ ਆਗੇ ਹੀ ਉਠਿ ਕਰਿ ਕੈ ਜਲ ਆਨਹਿ ਭਰਿ ਕਲਸ ਬਿਸਾਲ। ਅਧਿਕ ਪ੍ਰੀਤਕਰਿ ਸੇਵਾ ਠਾਨਹਿ ਨਹਿ ਅਕੁਲਾਵਹਿ ਬਲਹਿ ਸੰਭਾਲ। ਪ੍ਰਥਮ ਸ਼ਨਾਨਹਿ, ਬਸਤ੍ਰ ਪਖਾਲਹਿ,ਪੁਨਹਿ ਸ਼ੁਸ਼ਕ ਕਰਿਬੇ ਹਿਤ ਡਾਲਿ ॥੬॥ ਪੁਨ ਇਕੈਤ ਹੁਇ ਸਭਿ ਤੇ ਬੈਠਹਿ ਕਹਹਿ ਨ ਸੁਨਹਿ ਬਚਨ ਕਿਸਿ ਨਾਲਿ। ਸਤਿਗੁਰ ਮੂਰਤਿ ਰਿਦੇ ਸਮਾਲਹਿ ਅਪਰ ਮਨੋਰਥ ਸਭਿ ਕੋ ਟਾਲਿ[3]। ਨਿਜ ਕੁਲ ਕੋ ਨਿਜ ਗ੍ਰਿਹ ਕੋ ਤਜਿ ਕਰਿ ਨਹੀਂ ਜਾਇ ਪੁਨ ਕੀਨਿ ਸੰਭਾਲ[4]। ਨਰ ਉਪਹਾਸ ਕਰਨਿ ਸਭਿ ਲਾਗੇ 'ਬ੍ਰਿੱਧ ਹੋਇ ਕਿਆ ਕੀਨੀ ਢਾਲਿ[5]' ॥ ੭॥ ਸਮਤ ਗਯੋ ਬੀਤ ਜਬਿ ਇਸ ਬਿਧਿ, ਜੀਰਣ[6] ਬਸਤ੍ਰ ਧਰੇ ਤਨ ਮਾਂਹਿ। ਸ਼੍ਰੀ ਅੰਗਦ ਸੇਵਾ ਕੇ ਤਤਪਰ ਅਪਰ ਮਨੋਰਥ ਹੋਹਿ ਨ ਕਾਹਿ। ਖਾਨ ਪਾਨ ਨਿਰਬਾਹ ਦੇਹਿ ਹਿਤ ਛੁਧਾ ਪਿਪਾਸਾ ਬਹੁ ਬਿਰਧਾਹਿ[7]। ਤਬਿ ਕੁਛ ਕਰਹਿਂ[8], ਪਹਿਰਬੇ ਪਟ ਕੀ ਸੁਧਿ ਬੁਧਿ ਕੌਨ ਕਰਹਿ? ਹੁਇ ਨਾਂਹਿ[9] ॥ ੮॥ ਏਕ ਬਰਖ ਬੀਤਜੋ ਪਿਖਿ ਸਤਿਗੁਰ ਗਜ ਛੋਢਿਕ ਤਬ ਦੀਨ ਰੁਮਾਲ। ਸੋ ਲੈਕਰਿ ਨਿਜ ਸੀਸ ਚਢਾਯੋ ਦ੍ਰਿਢ ਕਰਿ ਬਾਂਧਜੋ ਰਸਰੀ ਨਾਲ। ਬਹੁਰ ਉਤਾਰਨਿ ਕੋ ਨਹਿ ਕੀਨਸਿ ਲਖਿ ਕਰਿ ਗੁਰੁ ਪ੍ਰਸਾਦਿ ਬਿਸਾਲ। ਸੇਵਾ ਕਰਹਿ ਤਿਸੀ ਬਿਧਿ ਨਿਸਦਿਨ, ਜਲ ਆਨਹਿ ਚਹੀਅਹਿ ਜਿਸ

---

[1]ਘੜਾ। [2]ਪਹਿਰ ਰਾਤ ਰਹਿੰਦੀ। [3]ਸਾਰੇ ਸੰਕਲਪ ਦੂਰ ਕਰਕੇ। [4]ਮੁੜ ਜਾਕੇ ਨਹੀਂ ਸੰਭਾਲਿਆ। [5]ਚਾਲ। [6]ਪੁਰਾਣੇ। [7](ਜਦੋਂ) ਭੁਖ ਤੇਹ ਬਹੁਤ ਵਧੇ। [8]ਤਦੋਂ ਦੇਹ ਦੇ ਨਿਰਬਾਹ ਵਾਸਤੇ ਕੁਛ (ਅਹਾਰ) ਕਰਨ। [9]ਕਪੜੇ ਪਹਿਨਣ ਦੀ ਹੋਸ਼ (ਆਪ ਨੂੰ) ਹੁੰਦੀ ਨਹੀਂ (ਤੇ ਹੋਰ) ਕੌਣ ਲਵੇ ਖਬਰ। (ਅ) ਕਪੜੇ ਪਹਿਨਣ ਦੀ ਸੁਧ ਬੁਧ (ਖਬਰ ਲੈਣੀ) ਕੌਣ ਕਰੇ, (ਆਪ ਨੂੰ ਤਾਂ) ਹੈ ਹੀ ਨਹੀਂ (ਲੋੜ ਕਪੜੇ ਦੀ)।

*ਪਾ:–ਨਿਤ ਸਤਿਸੰਗਤਿ ਸੇਵਾ ਠਾਨੌਂ।

ਕਾਲ ॥ ੯ ॥ ਬਰਖ ਬਹੱਤਰ* ਭਈ ਆਰਬਲ ਤਬਿ ਆਏ ਸਤਿਗੁਰ ਕੇ ਪਾਸਿ। ਨਿਬਲ ਸਰੀਰ, ਜਰਜਰੀ ਭੂਤ ਸੁ ਤਊ ਸੇਵ ਕੋ ਧਰਹਿੰ ਹੁਲਾਸਿ। ਆਲਸ ਤਜਾਗ ਕਰਤਿ ਉੱਦਮੋਗਹਿ[1] ਕਲਸ ਉਠਾਇ ਲਯਾਇੰ ਜਲ ਰਾਸਿ। ਨਿਜ ਤਨ ਕੀ ਅਰ ਘਰ ਕੁਟੰਬ ਕੀ ਸੁਧਿ ਭੂਲੀ ਕਰਿ ਗੁਰ ਨਿਰਜਾਸਿ[2]॥ ੧੦ ॥ ਤਨ ਕਰਿ ਕਰਹਿੰ ਕਾਰ ਸਭਿ ਸੇਵਾ ਮਨ ਕਰਿ ਗੁਰੁ ਕੋ ਸਦਾ ਸਮ੍ਹਾਲਿ। ਕੇਤਿਕ ਨਰ ਜਬਿ ਮਿਲਹਿੰ ਆਨਿ ਕਰਿ ਬੂਝਹਿੰ 'ਸਦਨ[3] ਆਪਨੇ ਚਾਲਿ[4]। ਨਿਜ ਬੰਧਪ[5] ਕੋ ਸੁਧ ਲਿਹੁ ਨੀਕੇ, ਕੁਟੰਬ ਮਿਲਹੁ ਤੁਝ ਚਹਤਿ ਬਿਸਾਲ। ਕਯੋਂ ਇਤ ਬੈਠਿ ਰਹਯੋ ਕਯਾ ਲੈਵਹਿੰ? ਸਭਿ ਬਿਧਿ ਸੰਕਟ ਸਹੈਂ ਕਰਾਲ'॥ ੧੧ ॥ ਤਿਨ ਸੋਂ ਕਹੈਂ 'ਨ ਹਮਰਾ ਕੋਈ ਹਮ ਕਿਸਹੂੰ ਕੇ ਨਹਿੰ ਕਿਸ ਕਾਲ। ਜਿਮਿ ਪ੍ਰਵਾਹ ਮੈਂ ਤ੍ਰਿਣ ਮਿਲਿ ਜਾਵਹਿੰ ਤਥਾ ਮੇਲਿ ਸਭਿ ਕੋ ਸਭਿ ਨਾਲ। ਉਤਰਨਿ ਪਾਰ, ਤਰੀ[6]† ਪਰ ਮੇਲਾ, ਪੁਨ ਬਿਛੁਰਹਿ, ਨਹਿੰ ਕਰਹਿ ਸੰਭਾਲ। ਆਇ ਪਾਹੁਨੇ ਨਿਸ ਬਿਸਰਾਮਹਿੰ[7], ਹੋਤਿ ਪ੍ਰਾਤਿ[8] ਮਾਰਗ ਕੋ ਚਾਲਿ[9]॥ ੧੨ ॥ ਅਬਿ ਮੇਰੇ ਸਤਿਗੁਰ ਹੈਂ ਸਭਿ ਕਿਛੁ, ਸਦਨ, ਕੁਟੰਬ,ਪਿਤਾ ਅਰੁ ਮਾਤ। ਇਹੀ ਸਹਾਇਕ ਹੋਹਿੰ ਅੰਤ ਕੋ, ਰਹਿ ਏਕਲ ਜਹਿੰ ਕੋਇ ਨ ਜਾਤਿ[10]। ਜੀਵਤਿ ਪ੍ਰਾਨ ਅਧਾਰ ਇਹੀ ਹੈਂ, ਬਿਨ ਪਗ ਦੇਖੇ ਕਛੁ ਨ ਸੁਹਾਤਿ'। ਇਮਿ ਸੁਨਿ ਲੋਕ ਪਯਾਨਹਿੰ ਘਰ ਕੋ, ਜਾਨਹਿੰ-ਭਯੋ ਨਿਲਾਇਕ ਗਾਤ[11]- ॥ ੧੩ ॥ ਕਰਤਿ ਸੇਵ ਨਿਸ ਦਿਨ ਸ੍ਰੀ ਗੁਰ ਕੀ ਅਹੰਮੇਵ ਤਜਿ ਕੈ ਸਭਿ ਰੀਤਿ। ਦਿਨ ਪ੍ਰਤਿ ਅਧਿਕ ਅਧਿਕ ਹੀ ਸੇਵਹਿ ਕਰਤਿ ਚੌਂਪ[12] ਅਤਿ ਉਪਜਤਿ ਚੀਤ। ਸੁਨਹਿੰ ਨ, ਭਨਹਿੰ ਨ ਆਨ ਬੈਨ, ਮਨ ਗਿਨਹਿੰ

[1]ਉੱਦਮ। [2]ਗੁਰੂ ਸਹੀ ਕਰਕੇ। [3]ਘਰ। [4]ਚੱਲ। [5]ਸੰਬੰਧੀਆਂ। [6]ਬੇੜੀ। [7]ਰਾਤ ਆਰਾਮ ਕਰਦਾ ਹੈ। [8]ਸਵੇਰਾ ਹੁੰਦਿਆਂ। [9]ਰਾਹ ਟੁਰ ਪੈਂਦਾ ਹੈ। [10]ਅੰਤ ਨੂੰ(ਜਦ) ਇਕੱਲਿਆਂ ਰਹਿ ਜਾਣਾ ਹੈ ਤੇ ਨਾਲ ਜਿੱਥੇ ਕਿਸੇ ਨਹੀਂ ਜਾਣਾਂ ਇਹੋ (ਗੁਰੂ) ਸਹਾਈ ਹੋਣਗੇ। [11]ਸਰੀਰ ਨਾਲਾਯਕ, ਭਾਵ ਦੇਹ ਰਹਿ ਚੁਕੀ ਹੈ। [ਸੰਸਃ, ਗਾਤ੍ਰ=ਸਰੀਰ. (ਅ) ਇਹ ਨਲੈਕ (ਘਰਦਿਆਂ ਨਾਲ) ਗੁੱਸੇ ਹੋਕੇ (ਆ ਟਿਕਿਆ ਹੈ) [ਸੰਸਃ,ਗਾਤ੍ਰ=ਗੁਸੈ]। [12]ਚਾਉ।

*ਸ੍ਰੀ ਭੱਟਾਂ ਨੇ ਸਵਈਆਂ ਵਿਚ ਲਿਖਿਆ ਹੈ, 'ਤੀਸ ਇਕੁ ਅਰੁ ਪੰਜਿ ਸਿਉ ਪੈਤੀਸ ਨਖੀਣਉ' ਅਰਥਾਤ ਗੁਰੂ ਅਮਰਦੇਵ ਜੀ ੩੦+੧+੫+੩੫=੭੧ ਵਰਹੇ ਦੀ ਉਮਰ ਵਿਚ ਆਏ ਸਨ ਸੇਵਾ ਵਿਚ, ੧ ਵਰਹਾ ਬੀਤ ਗਿਆ ਹੈ ਹੁਣ, ਐਉਂ ੭੨ ਹੁੰਦੇ ਹਨ।

†ਪਾਃ-ਤਹੀ।

ਨ ਗਿਨਤੀ ਕੁਛ ਬਿਪਰੀਤਿ[1]। ਤਨੁ ਮਨੁ ਅਰਪਜੋ[2] ਚਰਨ ਗੁਰੂ ਕੇ ਇਸੀ ਖਯਾਲ ਮਹਿੰ ਪਰਮ ਅਭੀਤ ॥ ੧੪ ॥ ਪੁਨ ਸੰਮਤ ਦੂਸਰ ਭਾ ਪੂਰਨਿ ਸ਼੍ਰੀ ਗੁਰ ਦੂਜੋ ਦੀਨ ਰੁਮਾਲਿ। ਬਖਸ਼ਿਸ਼ ਜਾਨੀ ਸ੍ਵਾਮੀ ਕਰ ਕੀ ਸਿਰ ਪਰ ਬਾਂਧਿ ਲੀਨਿ ਤਤਕਾਲਿ। ਦ੍ਰਿੜ ਕਰਿ ਦਾਮ[3] ਜਿ ਉਤਰਹਿ ਨਾਹਿਨ, ਸਿਥਲ ਹੋਹਿ ਪੁਨ ਲੇਹਿੰ ਸੰਭਾਲਿ। ਕਬਹੂੰ ਨਹੀਂ ਉਤਾਰ ਨਿਹਾਰੀ ਭੀਜਹਿ ਕਈ ਬਾਰ ਜਲ ਨਾਲਿ ॥ ੧੫ ॥ ਬੈਸ ਘਟਤਿ ਨਿਤ, ਪ੍ਰੇਮ ਬਧਤਿ ਚਿਤ, ਤਜੋਂ ਤਜੋਂ ਸੇਵਾ ਕਰਹਿੰ ਕ੍ਰਿਪਾਲੁ। ਨਰ ਉਪਹਾਸ[4] ਜਿ ਠਾਨਹਿੰ ਮੂਰਖ, ਨਹਿੰ ਮਾਨਹਿੰ[5] ਕਰਿ ਮੌਨਿ ਬਿਸਾਲਿ। ਭਾਉ ਭਗਤਿ ਮਹਿੰ ਜਾਗਹਿੰ* ਨਿਤਪ੍ਰਤਿ ਸੋਧੋ ਜੇ ਜਗ ਕੇ ਜੰਜਾਲਿ[6]। ਬਸਤ੍ਰ ਫਟਤਿ ਤਨ ਦੁਰਬਲ ਹੋਯਹੁ ਗੁਰ ਅਨੁਰਾਗ ਧਰੇ ਰੰਗ ਲਾਲ ॥ ੧੬ ॥ ਤ੍ਰਿਤੀ ਬਰਖ ਮਹਿੰ ਸ਼੍ਰੀ ਗੁਰੁ ਅੰਗਦ ਤ੍ਰਿਤੀ ਡੇਢ ਗਜ ਦੀਨਹੁ ਚੀਰ। ਨਹਿੰ ਬੋਲਹਿੰ ਤਿਹ ਸੰਗ ਕਬਹਿ ਕਛੁ ਬੈਠਹਿੰ ਦੂਰ ਕਿ ਹੋਵਹਿੰ ਤੀਰ। ਹਾਥ ਚਰਨ ਜੁਗ ਭਏ ਬਿਬਰਨੇ[7] ਫਟੇ ਮਾਸ ਲਾਗੇ ਜਲ ਸੀਰ। ਤਊ ਨ ਮਨ ਮਹਿੰ ਫੁਰੈ ਔਰ ਬਿਧਿ ਇਕ ਸੇਵਾ ਕੇ ਤਤਪਰ ਧੀਰ[8] ॥ ੧੭ ॥ ਜਾਮ ਜਾਮਨੀ ਜਾਗਹਿੰ, ਆਨਹਿੰ ਜਲ ਕੋ ਕਲਸ, ਕਰਾਇ ਸ਼ਨਾਨ। ਚਰਨ ਪਖਾਰਹਿੰ, ਬਸਤ੍ਰ ਪਖਾਰਹਿੰ, ਪੁਨ ਪਰਮੇਸ਼ੁਰ ਸਿਮਰਨ ਠਾਨਿ। ਬਹੁਤ ਦੇਗ ਹਿਤਨੀਰ ਘਟਾ ਭਰਿਚਹੀਅਹਿ ਜਿਤਿਕ ਤਿਤਕ ਦੇਆਨਿ। ਸਮਧਾ[9] ਆਨਹਿੰ, ਜਾਰਨਿ ਠਾਨਹਿੰ, ਪੁਨ ਪੰਕਤਿ ਜੁਤ ਕਰਿਹੀਂ ਖਾਨ ॥ ੧੮॥ ਪਾਤ੍ਰ ਸੁਧਾਰਹਿੰ[10] ਸਤਿਗੁਰ ਕੇ ਸਭਿ, ਗਰਮੀ ਬਿਖੈ ਸੁ ਹਾਂਕਹਿੰ† ਪੌਨ। ਜਬਿ ਜਲ ਪਾਨ ਕਰਹਿੰ ਲੈ ਆਵਹਿੰ, ਸੇਜ ਸੁਧਾਰਹਿੰ ਹਿਤ ਗੁਰ ਸੌਨ। ਚਰਨ ਅੰਗੂਠੇ ਮਹਿ ਬ੍ਰਣ[11] ਪਾਕੋ‡ ਨਿਜ ਆਨਨ ਮਹਿੰ ਰਾਖਹਿੰ

[1]ਕਿਸੇ ਉਲਟੀ ਗਲ ਦੀ ਕੁਛ ਗਿਣਤੀ (ਸੋਚ) ਨਹੀਂ ਕਰਦੇ। [2]ਭੇਟਾ ਕੀਤਾ। [3]ਰੱਸੀ ਨਾਲ। [4]ਠੱਠਾ। [5]ਪਰਵਾਹ ਨਹੀਂ ਕਰਦੇ। [6]ਭਾਉ ਭਗਤਿ ਵਿਚ ਨਿੱਤ ਜਾਗਦੇ ਹਨ ਤੇ ਜਗਤ ਦੇ ਜੰਜਾਲਾਂ ਵੱਲੋਂ ਸੌਂ ਗਏ ਹਨ। [7]ਹੋਰ ਰੰਗ ਦੇ। [8]ਧੀਰਜ ਧਾਰਕੇ। [9]ਲੱਕੜੀਆਂ। [10]ਭਾਂਡੇ ਮਾਂਜਣ। [11]ਫੋੜਾ। *ਪਾ:—ਜਗਤ। †ਪਾ:—ਹਾਂਕ ਹੈ।

‡ਇਹ ਗਲ ਕਿ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਚਰਨਾਂ ਵਿਚ ਫੋੜਾ ਸੀ, ਉਨ੍ਹਾਂ ਦੇ ਗੱਦੀ ਪਰ ਬੈਠਣ ਦੇ ਵਿਰੋਧੀ ਨਿੰਦਕਾਂ ਦੀ ਟੋਰੀ ਹੋਈ ਨਿੰਦਾ ਹੈ, ਜਿਸਨੂੰ ਨਾਢਾਕਢ ਪਰ ਪ੍ਰੇਮਾ ਪੀਨ ਸਿੱਖਾਂ ਨੇ ਸੁਹਣੇ ਅਰਥਾਂ ਵਿਚ ਲਾਉਣ ਦਾ ਜਤਨ ਕੀਤਾ ਹੈ। ਭਾਈ ਗੁਰਦਾਸ ਨੇ ਇਹ ਗਲ ਨਹੀਂ ਲਿਖੀ।

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠਾਂ]

ਭੌਨ। ਮੁਖ ਕੇ ਗਰਮ ਸ੍ਵਾਸ ਤੇ ਦੁਖ ਨਹਿੰ ਯਾਂਤੇ ਧਰਹਿੰ ਬੈਠ ਰਹਿੰ ਭੌਨ ॥੧੯॥ ਜਬ ਮੁਖ ਰੁਧਰ ਰਾਂਧਿ[1] ਕਿਛੁ ਆਵਹਿ ਤਿਸ ਕੋ ਥੂਕ ਦੇਹਿੰ ਧਰ ਡਾਰਿ[2]।–ਸੁਖ ਸੋਂ ਸੈਨ ਕਰਹਿੰ ਗੁਰ ਪੂਰੇ ਨਹਿੰ ਦੁਖ ਹੁਇ–ਇਮਿ ਰਿਦੇ ਬਿਚਾਰਿ। ਇੱਤਜਾਦਿਕ ਜਬਿ ਸੇਵ ਉਠਾਈ ਸੰਮਤ ਬੀਤ ਗਏ ਤਬ ਚਾਰ। ਚੌਥੋ ਦਿਯੋ ਰੁਮਾਲ ਬਹੁਰ ਤਬਿ ਸੋ ਭੀ ਲੀਨਹੁੰ ਸਿਰ ਪਰ ਧਾਰਿ ॥੨੦॥ ਪੰਚ ਬਰਖ ਮਹਿੰ ਪੰਚ ਦਿਯੇ ਗੁਰ, ਖਸ਼ਟ ਬਰਖ ਮਹਿੰ ਖਸ਼ਟੋਂ* ਦੀਨ। ਸੰਮਤ ਸਪਤਮ ਮਹਿੰ ਗੁਰ ਸੇਵਤਿ ਪਗ ਅੰਗੁਸ਼ਟ ਧਰਹਿੰ ਮੁਖ ਲੀਨ। ਭਯੋ ਕਛੁਕ ਪਰਕਾਸ਼ ਰਿਦੈ ਮਹਿੰ ਜਿਮ ਅਰਣੋਦੈ[3] ਹੋਤਿ ਨਵੀਨ। ਕਰਾਮਾਤ ਕੀ ਸ਼ਕਤਿ ਭਈ ਤਬਿ ਸਿੱਧਾਂ ਢੁਰਨ ਲਗੀ ਮਨ ਚੀਨ ॥੨੧॥ ਇਕ ਦਿਨ ਸ਼੍ਰੀ ਅੰਗਦ ਜੀ ਸੋਏ ਚਰਨ ਅੰਗੂਠ ਲੀਨ ਮੁਖ ਧਾਰਿ। ਰਾਂਧਾ† ਰੁਧਿਰ ਜੋ ਹੋਇ ਇਕੱਤ੍ਰੈ ਮੁਖ ਤੇ ਥੂਕ ਦੇਤਿ ਛਿਤਿ ਡਾਰਿ। ਪੁਨ ਆਨਨ ਮਹਿੰ ਧਾਰਹਿੰ ਸੁਖ ਹਿਤ ਪਾਇੰ ਨ ਸੰਕਟ ਗੁਰੂ ਉਦਾਰਿ। ਬੈਠੇ ਬੀਤਜੋ ਏਕ ਜਾਮਿ ਜਬਿ ਹਿਰਦੈ ਮਹਿੰ ਤਬਿ ਕੀਨ ਬਿਚਾਰਿ ॥੨੨॥ –ਮੋ ਮਹਿੰ ਸ਼ਕਤਿ ਕਾਮ ਕਿਸ ਆਵਹਿ ਗੁਰ ਸ਼ਰੀਰ ਤੇ ਜੋ ਦੁਖ ਪਾਇੰ। ਕਰੋਂ ਅਰੋਗ ਜੁ ਬਿਨ ਇਹ ਸੂਕਹਿ ਸਰਬ ਪੂਕਾਰ ਤਬਹਿ ਸੁਖ ਆਇ–।

---

[1]ਲਹੂ ਪਾਕ। [2]ਧਰਤੀ ਪਰ ਸੁੱਟ ਦੇਣ। [3]ਚੜ੍ਹਦੇ ਸੂਰਜ ਦਾ। *ਪਾ:–ਖਸ਼ਟ ਸੁ। †ਪਾ:–ਗੰਧਾ

[ਪਿਛਲੇ ਪੰਨੇ ਦੀ ਬਾਕੀ ਟੂਕ]

ਮਹਿਮਾ ਪ੍ਰਕਾਸ਼ ਵਿਚ ਜੋ ਸ਼੍ਰੀ ਗੁ: ਪ੍ਰ:ਸੂ:ਗ੍ਰੰਥ ਤੋਂ ਤੀਹ ਬਰਸ ਤੋਂ ਵਧੀਕ ਪਹਿਲੋਂ ਦਾ ਗ੍ਰੰਥ ਹੈ ਇਹ ਵਾਰਤਾ ਨਹੀਂ ਦਿੱਤੀ, ਨਾਂ ਹੀ ਭੱਟਾਂ ਨੇ ਸਵਈਆਂ ਵਿਚ ਜ਼ਿਕਰ ਕੀਤਾ ਹੈ। ਬਲਕਿ ਇਹ ਗਲ ਪ੍ਰਸਿਧ ਹੈ ਕਿ ਸਵੇਰੇ ਜਿਸ ਰੋਗੀ ਉਤੇ ਓਹਨਾਂ ਦੀ ਨਜ਼ਰ ਪੈਂਦੀ ਸੀ ਉਹ ਅਰੋਗ ਹੋ ਜਾਂਦਾ ਸੀ। ਭੱਟ ਬੀ ਕਹਿੰਦੇ ਹਨ: ਯਥਾ–'ਜਾਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ'। ਇਸ ਰਾਸ ਦੇ ਅੰਸੂ ੧੦ ਦੇ ਅੰਕ ੪ ਤੇ ੫ ਵਿਚ ਇਹੋ ਗਲ ਕਵਿ ਜੀ ਆਪ ਦੱਸ ਆਏ ਹਨ। ਫਿਰ ਟਿੱਕੇ ਦੀ ਵਾਰ ਵਿਚ ਲਿਖਿਆ ਹੈ ਕਿ–'ਜੋਤਿ ਸਮਾਣੀ ਜੋਤਿ ਮਾਹਿ'। ਪੁਨ:–'ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ॥' ਜਦ ਸ਼੍ਰੀ ਗੁਰੂ ਨਾਨਕ ਦੇਵ ਜੀ ਹੀ ਕਾਂਇਆ (ਦੇਹ) ਬਦਲੀ ਹੈ ਤਾਂ ਫਿਰ ਫੋੜੇ ਦੀ ਥਾਂ ਕਿੱਥੇ ਹੈ। ਫੇਰ ਭਾਈ ਗੁਰਦਾਸ ਜੀ ਲਿਖਦੇ ਹਨ–'ਜੋਤੀ ਜੋਤ ਮਿਲਾਇਕੈ ਸਤਿਗੁਰ ਨਾਨਕ ਰੂਪ ਵਟਾਯਾ..। ਕਾਯਾਂ ਪਲਟ ਸਰੂਪ ਬਣਾਯਾ। [ਵਾਰ ੧। ਪਉ ੪੫] ਤਥਾ:–'ਗੁਰੂ ਅੰਗਦ ਗੁਰੂ ਅੰਗ ਤੇ ਅੰਮ੍ਰਿਤ ਬ੍ਰਿਖ ਅੰਮ੍ਰਿਤ ਫਲ ਫਲਿਆ। [ਵਾਰ ੨੭। ਪਉ ੯]। ਏਹ ਸਾਰੇ ਪ੍ਰਮਾਣ ਆਪ ਦੇ ਸ਼ਰੀਰ ਨੂੰ ਗੁਰ ਨਾਨਕ ਵਰਗਾ ਅਰੋਗ ਪ੍ਰਗਟ ਕਰਦੇ ਹਨ। ਫੋੜੇ ਵਾਲੀ ਗਲ ਸੱਚ ਨਹੀਂ ਸਹੀ ਹੁੰਦੀ।

ਇਮਿ ਬਿਚਾਰਿ ਕਰਿ ਅਪਨ ਸ਼ਕਤਿ ਤੇ ਸਗਰੋ ਰੋਗ ਦੀਨ ਬਿਨਸਾਇ। ਭਏ ਅਰੋਗ ਅੰਗ ਸਭਿ ਸੁਧਰੇ ਦੇਖਤਿ ਬਿਸਮਤਿ ਹੁਇ ਹਰਖਾਇ॥ ੨੩॥ ਸ਼੍ਰੀ ਅੰਗਦ ਜੀ ਜਾਗ ਪਿਖਨੋ ਤਨ ਚਰਣ ਅੰਗੁਠੇ ਮਹਿੰ ਬਿਨ ਨਾਂਹਿ। ਅਪਰ ਸਰੀਰ ਅਰੋਗ ਭਯੋ ਸਭਿ ਬਹੁਰ ਬਿਲੋਕਨੋ ਬੈਠਨੋ ਪਾਹਿ। ਰਿਦੇ ਬਿਚਾਰਨੋ-ਕਜਾ ਇਹੁ ਹੋਯਹੁ ਸੁਪਤ[1] ਜਾਮ ਇਕ[2] ਰੋਗ ਬਿਲਾਹਿ[3]-। ਪੁਨ ਜਾਨਨੋ-ਸ਼੍ਰੀ ਅਮਰ ਕੀਨ ਇਮਿ ਕੁਛਕ ਸ਼ਕਤਿ ਹੋਈ ਇਨ ਮਾਂਹਿ-॥ ੨੪॥ 'ਸੁਨਿ ਪੁਰਖਾ ਤੈਂ ਕਜਾ ਇਹੁ ਕੀਨਸਿ ਜਰਾ[4] ਸ਼ਕਤਿ ਭੀ ਜਰੀ ਨ ਜਾਇ। ਤੀਨ ਲੋਕ ਪਤਿ ਸ਼੍ਰੀ ਗੁਰ ਨਾਨਕ ਇਸ ਤਨ ਕੋ ਤਿਨ ਸੀਸ ਨਿਵਾਇ। ਉਚਿਤ ਕਸ਼ਟ ਕੋ ਹੈ ਇਹ ਸਦਹੀ ਕਨੋਂ ਇਹੁ ਦੀਨੋ ਰੋਗ ਗਵਾਇ। ਅਬਿ ਤੇ ਬਹੁਰ ਨ ਕਰਹੁ ਦਿਖਾਵਨਿ ਕਿਸ ਅਸਥਾਨ ਕਿਛੂ ਹੁਇ ਜਾਇ॥ ੨੫॥ ਅਜਰ ਜਰਨ ਹੁਇ ਸੰਤਨਿ ਕੋ ਉਰ ਮਹਾਂ ਗੰਭੀਰ ਸੁ ਧੀਰ ਬਿਸਾਲ। ਸਿਰ ਲਗ ਦੇਤਿ ਦੇਰ ਨਹਿੰ ਲਾਵਹਿੰ, ਅਜ਼ਮਤ ਨਹਿੰ ਦਿਖਾਇੰ ਕਿਸਿ ਕਾਲ। ਐਸੇ ਕਰਹਿੰ ਬਧਤਿ[5] ਨਿਤ ਜਾਵਹਿ, ਕਿਸੂ ਜਨਾਵਹਿੰ ਰਹਹਿ ਨ ਪਾਲਿ[6]। ਸੀਖ ਧਰਹੁ ਦ੍ਰਿੜ ਨਹਿਨ ਬਿਸਾਰਹੁ, ਸਦਾ ਸਮਾਰਹੁ ਪ੍ਰਭੂ ਕ੍ਰਿਪਾਲ'॥ ੨੬॥ ਸੁਨਿ ਸ਼੍ਰੀ ਅਮਰ ਜੋਰਿ ਕਰ ਠਾਂਢੇ 'ਛਿਮਹੁ ਗੁਰੂ ਮੈਂ ਮਨਮਤਿ ਕੀਨਿ। ਨਹੀਂ ਰਜਾਇ ਆਪ ਕੀ ਬਰਤੀ ਅਬਿ ਮੈਂ ਕਰੋਂ ਸੀਖ ਜਿਮ ਦੀਨ। ਬਿਰਦ ਬਡੋ ਬਖਸ਼ਿੰਦ ਆਪ ਕੋ ਸਾਗਰ ਜਿਮ ਗੰਭੀਰ ਪ੍ਰਬੀਨ'। ਧੀਰ ਧਰਾ ਸੀ ਧਰਤਿ[7] ਸਦਾ ਤੁਮ, ਹਮ ਕਜਾ ਜਾਨਹਿੰ ਜੀਵ ਮਲੀਨ'॥ ੨੭॥ ਬਿਨਤੀ ਸੁਨਤਿ ਪ੍ਰਸੰਨ ਹੋਇ ਪ੍ਰਭੂ *ਬਖਸ਼ੇ 'ਕਰਹੁ ਨ ਐਸੇ ਫੇਰਿ'। ਨਿਜ ਸਰੀਰ ਪੁਨ ਤਥਾ ਬਨਾਯਹੁ ਚਰਣ ਅੰਗੁਠੇ ਬਿਨ[8] ਜੁ ਬਡੇਰ। ਰਾਂਧ ਰੁਧਰਚੋਵਤਿ† ਰਹਿ ਥੋਰੋ ਗੁਰ ਕੀ ਕਥਾ ਅਕਥ ਹੀ ਹੇਰਿ। ਕਿਸ ਮਹਿੰ ਸਮਰਥ ਜਾਨ ਸਕਹਿ ਕੋ ਸੁਰ ਨਰ ਬਿਸਮਤਿ ਸੁਮਤਿ ਬਡੇਰ‡॥ ੨੮॥ ਬਰਖ ਇਕਾਦਸ਼ ਸੇਵਾ ਕੀਨਸਿ ਦਿਏ ਰੁਮਾਲ ਇਕਾਦਸ਼ ਪਾਨਿ। ਸੋ ਸਗਰੇ ਸਿਰ ਪਰ ਕਰਿ ਬਾਂਧਨਿ ਰਸਰੀ[10] ਸੰਗ ਸੁ ਦ੍ਰਿੜਤਾ ਠਾਨਿ। ਬਡੋ ਮੁਕਟ ਤਿਨ

[1]ਸੁਤਿਆਂ। [2]ਇਕ ਪਹਿਰ (ਵਿਚ)। [3]ਹੋਰ ਦੂਰ ਹੋ ਗਿਆ। [4]ਬੋੜ੍ਹੀ। [5](ਸ਼ਕਤੀ) ਵਧਦੀ ਹੈ। [6]ਕਿਸੇ ਨੂੰ ਜਣਾਇਆਂ ਪੱਲੇ ਨਹੀਂ ਰਹਿੰਦੀ। [7]ਦਾਨੇ। [8]ਧਰਤੀ ਵਾਂਗ ਧੀਰਜ ਧਾਰਨ ਕਰਦੇ ਹੋ। [9]ਫੇਰਾ। [10]ਰੱਸੀ। *ਪਾਃ—ਕਰਿ। †ਪਾਃ—ਨਿਚੁਰਤਿ। ‡ਪਾਃ—ਘਨੇਰ।

ਕੋ ਤਬ ਹੋਯਹੁ ਦਿਨ ਪ੍ਰਤਿ ਭੀਗਹਿ ਨੀਰ ਮਹਾਨ। ਬਹੁ ਪਪੀਲਕਾ[੧] ਬਾਸਾ ਕੀਨਸ ਅਪਰ ਜੀਵ ਉਪਜੇ ਤਿਸ ਥਾਨ* ॥ ੨੯ ॥ ਜਬਿ ਕੋ ਦਏ ਸੀਸ ਪਰ ਬਾਂਧੇ ਬਹੁਰ ਨ ਤਰੇ ਉਤਾਰਨਿ ਕੀਨਿ। ਕਰਤਿ ਰਹਤਿ ਦਿਨ ਪ੍ਰਤਿ ਦ੍ਰਿੜ ਤਿਨ ਕੋ ਰੈਨ ਦਿਵਸ ਮਨ ਪ੍ਰੇਮ ਪ੍ਰਬੀਨਿ।ਅਪਰ ਵਾਸਨਾ ਰਹੀ ਨ ਕੋਊ ਚਰਨ ਕਮਲ ਸਿਮਰਤਿ ਹੁਇ ਲੀਨ। ਕਹਨਿ ਸੁਨਨ ਕਿਹ ਸੋਂ ਨ† ਕਰਹਿਂ ਕਬਿ, ਇਕ ਸੇਵਾ ਕੇ ਤਤਪਰ ਭੀਨਿ[੨] ॥ ੩੦ ॥ ਬਰਖ ਦ੍ਵਾਦਸ਼ੋ ਸੇਵਤਿ ਆਯਹੁ ਜੀਰਣ ਚੀਰ ਸਰੀਰ ਸੁ ਛਾਦਿ[੩]। ਪਗ ਮਹਿਂ ਭਈ ਬਿਵਾਈ[੪] ਫਟ ਕਰਿ,ਖਾਨ ਪਾਨ ਕੋ ਚਹੈ ਨ ਸਾਦਿ। ਜਲ ਸੋਂ ਭੀਜ ਹਾਥ ਤਿਸ ਬਿਧਿ ਭੇ, ਕਬਿ ਬੈਠਹਿਂ ਸੁਨਿ ਸ਼ਬਦ ਸੁ ਨਾਦਿ[੫]। ਘਾਲੀ ਘਾਲ[੬] ਅਧਿਕ ਜਬਿ ਐਸੇ ਦੇਖਤਿ ਸਿੱਖਨ ਹੋਹਿਂ ਬਿਸਮਾਦਿ ॥੩੧॥ [੭]ਮਧਰੋ ਡੀਲ ਸਰੀਰ ਅਲਪ' ਇਨ, ਬਹੁਰ ਬ੍ਰਿੱਧ, ਬਲ ਨਹਿਂ ਜਿਨ ਮਾਂਹਿ। ਸ੍ਵੇਤ ਕੇਸ, ਤਨ ਚਰਮ ਸਿਥਲ ਬਹੁ, ਸੇਵਾ ਸਭਿ ਤੇ ਅਧਿਕ ਕਰਾਹਿਂ। ਚਰਨ ਅੰਗੂਠਾ ਨਿਸ ਮੁਖ ਰਾਖਤਿ, ਨਹਿਂ ਸੋਵਤਿ ਕਬਹੂੰ ਚਿਤ ਚਾਹਿ। ਜਾਮ ਜਾਮਨੀ ਤੇ ਜਲ ਆਨਹਿਂ ਗੁਰੂ ਸ਼ਨਾਨਹਿਂ ਪ੍ਰੇਮ ਉਮਾਹਿ ॥ ੩੨ ॥ ਸੀਤ ਉਸਨ[੮] ਬਰਖਾ ਬਡ ਹੋਵਤਿ ਸੇਵਹਿਂ ਇਕ ਸਮ ਜਾਨਹਿਂ ਨਾਂਹਿ[੯]। ਤਪ ਬਿਸਾਲ ਕਰ ਘਾਲ ਸੁ ਘਾਲਹਿਂ ਧੰਨ ਜਨਮ ਕਰਿ ਲੀਨਿ ਉਪਾਹਿ‡। ਤੱਦਪਿ ਰੁਖ ਨਹਿਂ ਗੁਰ ਕਛੁ ਕਰਿ ਹੈਂ§ ਉਦਾਸੀਨ ਸੀ ਬ੍ਰਿਤੀ ਰਖਾਹਿਂ। ਨਿਕਟ ਬਿਠਾਇ ਨ ਬੋਲਹਿਂ ਬੂਝਹਿਂ, ਅਗਮ ਗੁਰੂ, ਗਤਿ ਲਖੀ ਨ ਜਾਹਿ' ॥੩੩॥ ਸਿਖ ਇਮ ਭਨਤਿ[੧੦], ਅਪਰ ਜੇ ਨਰ ਹੈਂ ਬਹੁ ਬਿਧਿ ਕੇ ਠਾਨਹਿਂ ਉਪਹਾਸ। [੭]ਘਰ ਤੇ

[੧]ਕੀੜੀਆਂ। [੨]ਭਿੱਜੇ ਹੋਏ। [੩]ਢਕਿਆ ਹੈ। [੪]ਬਿਆਈ। [੫]ਸ਼ਬਦ ਕੀਰਤਨ। [੬]ਕਮਾਈ। [੭]ਛੋਟਾ ਸਰੀਰ। [੮]ਠੰਢ ਗਰਮੀ, ਉਨ੍ਹਾਲ ਸਿਆਲ। [੯](ਠੰਢ ਗਰਮੀ ਬਰੱਖਾ) ਨੂੰ ਨਹੀਂ ਜਾਣਦੇ, ਪਰਵਾਹ ਨਹੀਂ ਕਰਦੇ। [੧੦]ਅੰਕ ੩੨ ਤੇ ੩੩ ਵਿਚ ਸਿਖ ਜਿਵੇਂ ਕਹਿੰਦੇ ਹਨ ਓਹ ਦੱਸਿਆ ਹੈ, ਤੇ ਜੋ ਲੋਕ ਹਾਸੀ ਕਰਦੇ ਹਨ ਉਹਨਾਂ ਦੀ ਗੱਲ ਅੱਗੇ ਦੱਸਣ ਲਗੇ ਹਨ।

*ਹਰ ਸ਼ਾਲ ਡੇਢ ਗਜ ਰੁਮਾਲ ਤੇ ਕਿਰਮ ਚੱਲਣ ਦੀ ਸਾਖੀ ਮਹਿੰਮਾਂ ਪ੍ਰਕਾਸ਼ ਵਿਚ ਹੈ, ਓਥੇ ਲਿਖਿਆ ਹੈ ਕਿ ਬਾਰਾਂ ਬਰਸ ਓਹੀ ਬਸਤਰ ਵਰਤਦੇ ਰਹੇ ਜੋ ਪਹਿਨੇ ਸੇਵਾ ਵਿਚ ਆਏ ਸੇ। ਇਹ ਕਿਰਮ ਚਲੱਣ ਵਾਲੀ ਗਲ ਭੀ ਉਨ੍ਹਾਂ ਹੀ ਨਿੰਦਕ ਲੋਕਾਂ ਦੀ ਚਲਾਈ ਹੋਈ ਜਾਪਦੀ ਹੈ। ਭੱਟਾਂ ਨੇ ਸਵਈਆਂ ਵਿਚ ਤੀਸਰੇ ਸਤਿਗੁਰਾਂ ਦੀ ਸੇਵਾ ਦਾ ਜ਼ਿਕਰ ਕੀਤਾ ਹੈ, ਪਰ ਇਹ ਬਾਤ ਸਪਸ਼ਟ ਯਾ ਇਸ਼ਾਰੇ ਨਾਲ ਭੀ ਨਹੀਂ ਦਿੱਤੀ ਹੈ। †ਪਾਃ–ਸੋਨ।

‡ਪਾਃ–ਲੀਨ ਉਮਾਹਿ। §ਪਾਃ–ਤੱਦਪਿ ਗੁਰ ਰੁਖ ਨਹਿਂ ਕਛੁ ਇਸ ਦਿਸ਼ ॥

ਮਨਹੁ ਨਿਕਾਸਨੋ ਕਿਸਿ ਨੇ ਦਰਬ ਨਹੀਂ ਕੁਛ ਇਸਕੇ ਪਾਸ। ਗੁਰ ਨਿਰਾਸਰੇ ਕੋ ਸੁ ਆਸਰਾ ਇਮ ਲਖਿ ਆਯਹੁ ਇਨਹੁ ਅਵਾਸ। ਟੁਕਰੇ ਖਾਨ ਰਹਨੋ ਪਰਿ ਕੈ ਇਹ, ਸਭਿ ਨੇ ਤਜਾਗਨੋ ਭਯੋ ਨਿਰਾਸ ॥ ੩੪ ॥ ਫਿਰਹਿ ਨਿਥਾਵਾਂ ਥਾਂਵ ਨ ਪਾਵਹਿ, ਅਹੈ ਨਿਮਾਨਾ ਮਾਨ ਨ ਕਾਇ। ਰੈਨਿ ਦਿਵਸ ਇਤ ਉਤ ਕੋ ਬਿਚਰਤਿ ਸਭਿ ਕੋ ਆਗੈ ਸੇਵ ਕਮਾਇ। ਇਕ ਅਹਾਰ ਕੋ ਅਚਵਨ ਕਰਿਹੀ ਅਵਰ ਵਸਤੁ ਕਿਛੁ ਹਾਥ ਨ ਆਇ। ਸਭਿ ਕੋ ਕਹਨੋ ਕਰੈ ਉਰ ਭਰਪਤਿ–ਨਹੀਂ ਨਿਕਾਸ ਦੇਹਿ ਇਸ ਥਾਇੰ–'॥ ੩੫ ॥ ਇਮਿ ਨਿੰਦਕ ਉਪਹਾਸ ਜੁਕਤਿ ਬਹੁ ਨਿੰਦਹਿ,ਬਿੰਦਹਿ ਨਹੀਂ ਗਵਾਰ[1]। ਦੀਨ ਦੂਨੀ ਕਾ ਪਾਤਸ਼ਾਹ ਹੁਇ ਜਿਸ ਕੇ ਸਮ ਕੋ ਹੈ ਨ ਉਦਾਰ। ਸਿੱਖਜਨ ਅਰੁ ਨਿੰਦਕ ਤੇ ਸੁਨਿ ਕਰਿ ਹਰਖ ਨ ਸ਼ੋਕ ਕਰਹਿ ਕਿਸ ਬਾਰ। ਇੱਕ ਸੇਵ ਕੋ ਤਤਪਰ ਹੈ ਕਰਿ ਗੁਰੁ ਅਰਾਧਹਿ ਸਰਬ ਪ੍ਰਕਾਰ* ॥ ੩੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੌ 'ਸ਼੍ਰੀ ਅਮਰ ਸੇਵਾ' ਪ੍ਰਸੰਗ ਬਰਨਨੰ ਨਾਮ ਖੋੜਸਮੋ ਅੰਸੁ ॥੧੬॥

੧੭. [ਸ਼੍ਰੀ ਅਮਰ ਦੇਵ ਜੀ ਨੂੰ ਵਰ ਦੀ ਬਖਸ਼ੀਸ਼]

ਦੋਹਰਾ ॥ ਇਸ ਪ੍ਰਕਾਰ ਸੇਵਾ ਕਰਹਿ ਹਰਖ ਸ਼ੋਕ ਉਰਿ ਤਜਾਗ। ਕਹਨੋ ਕਿਸੁ ਕੋ ਕਿਸੀ ਬਿਧਿ† ਧਰਹਿ ਨ ਮਨ ਬਡਭਾਗ ॥ ੧ ॥ ਨਿਸਾਨੀ ਛੰਦ ॥ ਘਟਾ ਸ਼ਸਾਮ ਇਕ ਨਿਸਾ ਮਹਿ ਪਸਰਨੋ ਅੰਧਕਾਰਾ। ਕੋ ਕੋ ਬਰਖੈ

[1]ਠੱਠੇ ਨਾਲ ਨਿੰਦਦੇ ਹਨ ਤੇ ਗਵਾਰ ਨਹੀਂ ਜਾਣਦੇ।

*ਸ਼੍ਰੀ ਪਾਵਨ ਅਮਰਦਾਸ ਜੀ ਦੀ ਘਾਲ ਤੇ ਗੁਰੂ ਸਾਹਿਬ ਜੀ ਦੀ ਦਿਸ ਰਹੀ ਬੇਪਰਵਾਹੀ ਤੋਂ ਪ੍ਰਸ਼ਨ ਉਠ ਖੜੋਂਦੇ ਹਨ ਕਿ ਕਿਉਂ ਬੇਪਰਵਾਹੀ ਹੈ ? ਕੀਹ ਇਸ ਸੇਵਾ ਮਾੜ੍ਹ ਨੇ ਸ਼੍ਰੀ ਅਮਰਦਾਸ ਜੀ ਨੂੰ ਗੁਰੂ ਬਨਾਉਣਾ ਹੈ ? ਕੀ ਗੁਰੂ ਅੰਗਦ ਜੀ ਦਾ ਇਸ ਸੇਵਾ ਨਾਲ ਕੁਛ ਸੰਬੰਧ ਹੈ ? ਉੱਤਰ ਇਹ ਹੈ ਕਿ ਗੁਰੂ ਜੀ ਬੇਪਰਵਾਹ ਨਹੀਂ ਹਨ। ਓਹ ਸ਼੍ਰੀ ਅਮਰਦਾਸ ਜੀ ਨੂੰ ਮਹਾਨ ਉੱਚ ਪਦਵੀ ਲਈ ਤਿਆਰ ਕਰ ਰਹੇ ਹਨ। ਸ਼੍ਰੀ ਅਮਰ ਦਾਸ ਜੀ ਧੁਰੋਂ ਗੁਰੂ ਹਨ, ਚਰਨਾਂ ਵਿਚ ਪਦਮ ਦਾ ਹੋਣਾਂ ਦੱਸਕੇ ਕਵਿ ਜੀ ਇਹ ਗੱਲ ਸੂਚਤ ਕਰ ਆਏ ਹਨ। ਗੱਲ ਇਹ ਹੈ ਕਿ ਜਗਤ ਵਿਚ ਝੂਠੇ ਗੁਰੂ ਤੇ ਝੂਠੇ ਸਿੱਖਾਂ ਦੀ ਪਰਪਾਟੀ ਨੇ ਸੱਚ ਤੇ ਅਸਲੀਅਤ ਗੁੰਮ ਕਰ ਦਿੱਤੀ ਸੀ, ਸੱਚੇ ਗੁਰੂ ਦਾ ਆਦਰਸ਼ ਤੇ ਸੱਚੇ ਸਿੱਖ ਦਾ ਆਦਰਸ਼ ਕਰਕੇ ਦਿਖਾਉਣਾ ਸੀ, ਇਸ ਲਈ ਸ਼੍ਰੀ ਅਮਰ ਦਾਸ ਜੀ ਵਾਹਿਗੁਰੂ ਜੀ ਪਰਮ ਕੌਤਕੀ ਵਲੋਂ ਸਿੱਖੀ ਦੇ ਨਾਟ ਵਿਚ ਰਖੇ ਗਏ ਸਨ। ਪਹਿਲਾਂ ਨੇਕ ਤਬੀਯਤ, ਧਰਮ ਦਾ ਝੁਕਾਉ, ਭਗਤੀ ਦੀ ਪਿਆਸ ਵਿਚ ਤੀਰਥ ਪਰਸਨ, ਫੇਰ ਗੁਰੂ ਦੀ ਪਯਾਸ, ਫਿਰ ਸੇਵਾ ਦੀ ਅਵਧੀ ਕਰਕੇ ਉਨ੍ਹਾਂ ਨੇ ਜਗਜ਼ਾਸਾ ਤੇ ਸਿਖੀ ਦੀ 'ਸਰਬ ਆਪਾ ਤਜਾਗ' ਮਿਸਾਲ ਕਾਯਮ ਕੀਤੀ, ਫੇਰ ਜੋ ਕੁਛ ਸਨ ਅਰਥਾਤ ਗੁਰੂ, ਸੋ ਹੋਕੇ ਫਿਰ ਗੁਰਿਆਈ ਦਾ ਆਦਰਸ਼ ਦਿਖਾਯਾ ਤੇ ਗੁਰੂ ਪਦ ਦੀ ਕਾਰ ਪੂਰੀ ਪੂਰੀ ਨਿਬਾਹੀ। †ਪਾਃ–ਕਿਸ ਬਿਧੀ।

ਬੂੰਦ ਧਰਿ ਕਰਦਮੁ[1] ਕਰਿ ਡਾਰਾ । ਸਰਦ ਕਾਲ ਪਾਲਾ ਪਰੈ ਤਨ ਮੁਕਚਹਿੰ ਸਾਰੇ । ਰੂਲ[2] ਤੁਲਾਈ ਕੈ ਅਗਨਿ ਸੀਤਹਿ ਨਿਰਵਾਰੈ[3] ॥ ੨ ॥ ਰਹੀ ਜਾਮ ਜਬ ਜਾਮਨੀ ਭਾ ਮੱਜਨ ਕਾਲਾ । ਚਲੇ ਕਲਸ ਲੈ ਹਾਥ ਮਹਿੰ ਆਲਸ ਕੋ ਟਾਲਾ । ਭਰਨੋ ਜਾਇ,ਸਿਰ ਪਰ ਧਰਨੋ, ਹਟਿ ਆਵਨ ਲਾਗੇ । ਸਨੇ ਸਨੇ[4] ਸ਼੍ਰੀ ਅਮਰ ਜੀ ਪਗ ਰਾਖਹਿੰ ਆਗੇ ॥੩॥–ਫਿਸਲਹਿ ਪਗ ਕਲਸਾ ਗਿਰਹਿ ਜਲ ਪਹੁੰਚਹਿ ਨਾਂਹੀ । ਟਰਹਿ ਸਮੋ ਇਸ਼ਨਾਨ ਕੋ–ਇਸ ਚਿੰਤਾ ਮਾਂਹੀ । ਧਰਮਸਾਲ ਕੇ ਪੰਥ ਮਹਿੰ ਘਰ ਹੁਤੋ ਜੁਲਾਹੇ[5] । ਗਿਰਨੋ ਨੀਰ ਤਿਨ ਤੇ ਤਹਾਂ ਕਰਦਮ ਬਹੁ ਤਾਂਹੇ ॥ ੪ ॥ ਮੰਦ ਮੰਦ ਬੂੰਦਨ ਗਿਰੈਂ ਪੁਨ ਪੰਕ ਸੁ ਯਾਂਤੇ[6] । ਅਧਿਕ ਅੰਧੇਰੋ ਹੁਇ ਰਹਨੋ ਮਗ ਲਖਨੋ ਨ ਯਾਂਤੇ । ਇਕ ਕਰੀਰ ਕੋ ਕਿਲਕ[7] ਤਹਿੰ ਛਿਤਿ ਗਡਨੋ ਜੁਲਾਹੇ ਚੀਰ ਬੁਨਹਿੰ ਤਿਸ ਬਾਂਧਿ ਕਰਿ ਕੁੰਭਲ[8] ਪੁਨ ਮਾਂਹੇ ॥੫॥ ਆਏ ਜਬਿ ਸ਼੍ਰੀ ਅਮਰ ਤਹਿੰ ਪਗ ਕੀਲੇ ਲਾਗਾ । ਨਿਕਟ ਗਿਰੇ ਕੁੰਭਲ ਬਿਖੈ ਨਹਿੰ ਸੰਭਲਿ ਆਗਾ । ਕਲਸ ਬਚਾਵਨਿ ਕਾਰਨੇ ਥਲ ਕੀਨ ਥਡੇਰਾ । ਨੀਰ ਨ ਗਿਰਨੇ ਦੀਨ ਤਿਸੁ ਥੰਭਨੋ ਤਿਸ ਬੇਰਾ ॥ ੬ ॥ ਨੀਠ ਨੀਠ[9] ਕਲਸਾ ਤਬਹਿ ਸਿਰ ਊਪਰ ਰਾਖਨੋ ।–ਮੱਜਨ ਕੋ ਨਹਿੰ ਬਿਲਮੁ ਹੁਇ ਗੁਰ ਦਿਸ਼–ਅਭਿਲਾਖਨੋ । ਪਰੀ ਜੁਲਾਹੀ ਸਦਨ ਮਹਿੰ ਅਰੁ ਹੁਤੋ ਜੁਲਾਹਾ। ਭਯੋ ਖੜਕ ਸੁਨਿ ਕੈ ਸ਼ਬਦ 'ਬਾਹਰ ਕੋ ਆਹਾ ? ॥੭॥ ਗਿਰਨੋ ਕੌਨ ਇਸ ਥਲ ਬਿਖੈ ਤਸਕਰ ਹੈ ਕੋਊ? । ਕਿਧੌਂ ਅਪਰ ਮਾਨਵ ਅਹੈ?ਉੱਤਰ ਦਿਹੁ ਸੋਊ' । ਸੁਨਨੋ ਜੁਲਾਹੇ ਕੋ ਭਨਨੋ ਸ਼੍ਰੀ ਅਮਰ ਬਤਾਯੋ । 'ਮੈਂ ਸਤਿਗੁਰ ਕੋ ਦਾਸ ਹੌਂ ਲੈਬੇ ਜਲ ਆਯੋ' ॥੮॥ 'ਕੌਨ ਦਾਸ ਇਸ ਕਾਲ ਮਹਿੰ ਪਾਲਾ ਅੰਧਕਾਰਾ । ਬੂੰਦਾਂ ਬਰਖਤਿ, ਘਨ[9] ਘਟਾ ਆਵਨੀ ਪਰ ਗਾਰਾ[10] । ਸੁਨਤਿ ਜੁਲਾਹੀ ਨੇ ਭਨਨੋ 'ਔਰ ਨ ਅਸ ਕੋਊ । ਨਿਰਬਾਵਾਂ ਅਮਰੂ ਫਿਰਹਿ ਇਸ ਛਿਨ ਹੈ ਸੋਊ ॥ ੯ ॥ ਜਿਸ ਦਿਨ ਇਸਕੋ ਚੈਨ ਨਹਿੰ ਇਤ ਉਤ ਨਿਤ ਡੋਲੈ । ਖਾਇ ਪੇਟ ਨਿਤ* ਭਰਤਿ ਹੈ ਕਿਹ ਸੋਂ ਨਹਿੰ ਬੋਲੈ । ਕੁਲ ਗ੍ਰਿਹ ਤਜਿ ਉਪਹਾਸ ਸਹਿ[11] ਰਹਿ ਤਪੇ ਨਜੀਕਾ । ਜਗ ਕੀ ਲਾਜ ਨ ਕੁਛ ਕਰਹਿ ਕਹਿ ਬੁਰਾ ਕਿ ਨੀਕਾ' ॥ ੧੦ ॥ ਸੁਨਿ

[1]ਚਿੱਕੜ । [2]ਰੂਈਂ ਦੀ । [3]ਠੰਢ ਨੂੰ ਦੂਰ ਕਰਦੇ ਹਨ । [4]ਸਹਿਜੇ ਸਹਿਜੇ । [5]ਜੁਲਾਹੇ ਦਾ ਘਰ । [6]ਇਸ ਕਰਕੇ ਚਿੱਕੜ ਸੀ । [7]ਕਿੱਲਾ । [8]ਖੱਡੀ । [9]ਬੱਦਲ । [10]ਜ਼ਿਮੀਂ ਉਤੇ ਚਿਕੜ ਹੈ । [11]ਹਾਸੇ, ਠੱਠਾ ਸਹਾਰ ਕੇ ।　　*ਪਾ:–ਇਕ ।

ਬੋਲੇ ਸ਼੍ਰੀ ਅਮਰ ਜੀ 'ਮੈਂ ਨਹੀਂ ਨਿਬਾਵਾਂ। ਸੇਵਨੋ ਸਤਿਗੁਰ ਸਭਿ ਬਡੋ ਸ਼ੁਭ ਸ਼ੁਭਤਿ ਸੁਭਾਵਾ[1]। ਤੂੰ ਕਮਲੀ ਹੁਇ ਕਹਤਿ ਹੈਂ ਬੁਧਿ ਰਿਦੈ ਨ ਕੋਈ। ਨਹੀਂ ਮਹਾਤਮ ਕੋ ਲਖਨੋ ਦਾਤਾ ਜਗ ਜੋਈ[2] ॥੧੧॥ ਇਮਿ ਕਹਿ ਸਿਰ ਪਰ ਕਲਸ ਲੇ ਆਏ ਨਿਜ ਥਾਨਾ। ਆਗੇ ਸ਼੍ਰੀ ਅੰਗਦ ਗੁਰੂ ਚਹਿੰ ਕਰਨੋ ਸ਼ਨਾਨਾ। ਚੌਕੀ ਪਰ ਤਬ ਖਰੇ ਥੇ ਸੁਨਿ ਸ਼ੈਨ ਬ੍ਰਿਤੰਤਾ। ਅਤਿ ਧ੍ਰਿਤ[3] ਜਾਨੀ ਦਾਸ ਮਹਿੰ ਚਾਹਤਿ ਪਰਖੰਤਾ ॥ ੧੨ ॥ ਆਯੋ ਨਿਕਟ, ਬਤਾਇ ਨਹਿੰ,ਲਗਿ ਸੇਵ ਸੁਜਾਨਾ। ਚਰਨ ਪਖਾਰੇ ਸੋਚ ਜੁਤਿ ਕਰਵਾਇ ਸ਼ਨਾਨਾ। ਭਈ ਜੁਲਾਹੀ ਬਾਵਰੀ[4] ਤਿਨਕੇ ਬਚ ਭਾਖੇ। ਦਾਂਤਨ ਕਾਟਤਿ,ਮੁਖ ਬਕਹਿ ਉਰ ਜਿਮੁ ਅਭਿਲਾਖੇ ॥ ੧੩ ॥ ਭਈ ਪ੍ਰਭਾਤੀ ਨਿਸ ਬਿਤੀ ਸਤਿਗੁਰ ਸਭਿ ਜਾਨਨੋ। ਅਮਰਦਾਸ ਨਿਜ ਪਾਸ ਤਬਿ ਬੁਲਿਵਾਵਨ ਠਾਨਨੋ। ਆਨਿ ਕਰੀ ਪਦ ਬੰਦਨਾ ਕਰ ਜੋਰਿ ਸੁ ਠਾਂਢੇ। ਅਵਲੋਕਤਿ ਹੈਂ ਦਰਸ ਕੋ ਅਨੁਰਾਗ ਸੁ ਬਾਢੇ॥੧੪॥'ਕਹੁ ਬ੍ਰਿਤਾਂਤ ਸਭਿ ਰਾਤਿ ਕੋ ਕੈਸੇ ਕਰਿ ਹੋਈ?'।ਲਜਾਵਤਿ ਜਲ ਕੋ ਕਲਸ ਜਬ ਬੋਲਨੋ ਕਿਮ ਕੋਈ ?'।ਹਾਥ ਬੰਦਿ ਬਿਨਤੀ ਭਨੀ 'ਤੁਮ ਅੰਤਰਜਾਮੀ। ਬਿਨਾ ਕਹੇ ਜਾਨੋ ਸਕਲ ਦਾਤਾ ਜਗ ਸ੍ਵਾਮੀ ॥੧੫॥ ਕੁਛ ਦੁਰਾਉ[5] ਨਹਿੰ ਆਪ ਤੇ ਜੋ ਸਭਿ ਕਿਛੁ ਜਾਨੇ। ਮੈਂ ਡਰਪੌਂ ਕੋ ਅਪਰ ਬਿਧਿ[6] ਨਹਿੰ ਜਾਇ ਬਖਾਨੇ'। ਸੁਨਿ ਕੈ ਸ਼੍ਰੀ ਅੰਗਦ ਤਬੈ ਬੁਲਵਾਇ ਜੁਲਾਹਾ। ਜੁਕਤਿ ਜੁਲਾਹੀ[7] ਆਇ ਸੋ ਥਿਤ ਭਾ ਗੁਰ ਪਾਹਾ[8] ॥ ੧੬ ॥ ਦਰਸ਼ਨ ਕੀਨੇ ਸੁਧਿ[9] ਭਈ ਸਮ ਪ੍ਰਥਮ ਜੁਲਾਹੀ[10]। ਸ਼੍ਰੀ ਅੰਗਦ ਬੂਝਨੋ ਤਬੈ'ਸਚ ਕਹੁ ਹਮ ਪਾਹੀ।ਨਿਸ ਬ੍ਰਿਤਾਂਤ ਕਿਸ ਬਿਧਿ ਭਯੋ ਸਭਿ ਦੇਹੁ ਸੁਨਾਈ।ਦੀਨ ਦੁਨੀ ਦੁਖ ਪਾਇਂ ਹੈਂ ਜੋ ਰਾਖਿਦੁਰਾਈ'।੧੭। ਸੁਨਤਿਜੁਲਾਹੇ ਭੁ ਧਰਨੋ–ਇਨਕੇ ਬਚ ਸਾਚੇ। ਕਹੌਂ ਨ ਮੈਂ ਦੁਖ ਪਾਇ ਹੌਂ–ਇਮ ਲਖਿ ਸਚੁ ਰਾਚੇ[11]। 'ਬੂਝਨੋ ਮੈਂ–ਕਜਾ ਖੜਕ ਭਾ ਬਾਹਰ ਇਸ ਕਾਲਾ?–। ਮਮ ਦਾਰਾ ਜਾਗਤਿ ਹੁਤੀ ਤਿਨ ਕੀਨ ਸੰਭਾਲਾ[12]।੧੮।ਬੋਲੀ ਸੁਨਿ ਮਨ ਪਰਖਿ ਕੈ–ਇਹ ਅਮਰੁ ਨਿਬਾਵਾਂ–। ਦਾਸ ਤੁਮਾਰੇ–ਬਾਵਰੀ–ਤਬਿ ਬਾਕ ਅਲਾਵਾ। ਦਰਸ਼ਨ ਦੇਖੇ ਸੁਧਿ ਭਈ ਅਬ ਰਾਵਰਿ ਪਾਸੀ। ਬਚਨ ਫੁਰਹਿ ਸਭਿ

---

[1]ਸਭ ਤੋਂ ਵਡਾ, ਨੇਕ ਤੇ ਸ਼ੋਭਾ ਵਾਲੇ ਸੁਭਾਵ ਵਾਲਾ। [2]ਧੀਰਜ। [3]ਕਮਲੀ। [4]ਛਿਪਾਉ। [5]ਹੋਰ ਤਰ੍ਹਾਂ। [6]ਸਣੇ ਜੁਲਾਹੀ। [7]ਪਾਸ। [8]ਹੋਸ਼। [9]ਜੁਲਾਹੀ ਨੂੰ ਪਹਿਲੇ ਵਾਂਗੂ। [10]ਇਉਂ ਸਮਝਕੇ ਸੱਚ ਵਿਚ ਰਚਿਆ ਭਾਵ ਸੱਚ ਬੋਲਿਆ। [11]ਹੋਸ਼, ਸੋਝੀ।

ਕਹੈਂ ਜਿਮ ਸੁਨਿ ਹਮ ਮਤਿ ਝਾਸੀ[1]’ ॥੧੯॥ ਪੁਨ ਗੁਰ ਬੂਝਨੋ[2] ਸ਼੍ਰੀ ਅਮਰ ‘ਐਸੇ ਬਿਧਿ ਹੋਈ?’ਕਰਨ ਲਗੇ ਬਿਨਤੀ ਤਬਹਿ ਕਰਿ ਜੋਰਤਿ ਦੋਈ। ‘ਮੋਹਿ ਨਿਬਾਵਾਂ ਇਨ ਕਹਯੋ ਸੋ ਸਾਚ ਬਖਾਨੀ। ਜਬ ਲੌ ਆਤਮ ਰੂਪ ਕੋ ਮਨ ਲੇਯ ਨ ਜਾਨੀ॥੨੦॥ ਥਾਉਂ ਪਾਇ ਕਰਿ ਥਿਰਹਿ ਨਹਿੰ[3]ਤਬ ਲਗੌਂ ਨਿਬਾਵਾਂ। ਭਟਕਤਿ ਮ੍ਰਿਗ ਤ੍ਰਿਸ਼ਨਾ ਬਿਖੈ ਕਿਤ* ਸ਼ਾਂਤਿ ਨ ਪਾਵਾ। ਜਥ ਤਮਰੀ ਸੇਵਾ ਰੁਚਿਰ[4] ਕਿਯ ਤਰਕ ਜੁਲਾਹੀ। ਸਹੀ ਗਈ ਨਹਿੰ ਮੋਹਿ ਤੇ –ਬੌਰੀ–ਤਬ ਪ੍ਰਾਹੀ’॥੨੧॥ਪ੍ਰੇਮ ਲਪੇਟਯੋ ਬਾਕ ਸੁਨ ਮਨ ਦ੍ਰਵਯੋ ਕ੍ਰਿਪਾਲ। ਭਏ ਮਹਾਂ ਅਨਕੂਲ[5] ਤਬਿ ਲਖਿ ਘਾਲ ਬਿਸਾਲਾ। ਬਖਸ਼ਨ ਕੋ ਬਖਸ਼ਸ਼ ਮਹਾਂ ਉਮਗਯੋ ਉਰ ਭਾਰੀ।ਕਰਨ ਕ੍ਰਿਤਾਰਥ ਦਾਸਕੋ ਗੁਰ ਗਿਰਾ ਉਚਾਰੀ ॥ ੨੨ ॥ ਤੋਮਰ ਛੰਦ ॥ ‘ਤੁਮਹੋ ਨਿਬਾਵਨ ਥਾਨ[6]। ਕਰਿ ਹੋ ਨਿਮਾਨਹਿੰ† ਮਾਨ[7]। ਬਿਨ ਓਟ ਕੀ ਤੁਮ ਓਟ[8]। ਨਿਧਰੇਨ ਕੀ ਧਿਰ ਕੋਟ[9] ॥ ੨੩ ॥ ਬਿਨ ਜੋਰ ਕੇ ਤੁਮ ਜੋਰ[10]। ਸਮ ਕੋ ਨ ਹੈ ਤੁਮ ਹੋਰ। ਬਿਨ ਧੀਰ ਕੋ ਬਰ ਧੀਰ[11]। ਸਭਿ ਪੀਰ ਕੇ ਬਡ ਪੀਰ ॥੨੪॥ ਤੁਮ ਹੋ ਸੁ ਗਈ ਬਹੋੜ[12]। ਨਰ ਬੰਧ ਕੋ ਤਿਹ ਛੋੜ[13]। ਘੜ ਭੰਨਿਬੇ ਸਮਰੱਥ[14]।ਜਗ ਜੀਵਕਾ ਤੁਮ ਹੱਥ[15] ॥ ੨੫ ॥ ਬਰ ਦੀਨ ਦ੍ਵਾਦਸ਼ ਹੋਰ। ਸੁ ਪ੍ਰਸੰਨ ਹੋਇ ਬਡੋਰ। ਗਰ ਸੰਗ ਲਾਵਨ ਕੀਨਿ[16]। ਪੁਲਕਾਇ ਪ੍ਰੇਮ ਪ੍ਰਬੀਨ[17] ॥ ੨੬॥ ‘ਮਮ ਰੂਪ ਭੇ ਮਿਲਿ ਅੰਗ। ਸਲਿਤਾ ਮਿਲੇ ਜਿਮਿ ਗੰਗ। ਜਿਮਿ ਬੂੰਦ ਸਿੰਧੁ ਮਝਾਰ। ਤਿਮ ਏਕ ਰੂਪ ਹਮਾਰ ॥ ੨੭ ॥ ਦੋਹਰਾ ॥ ਕਨਕਾ ਪਾਵਕ ਦੌ ਬਿਖੈ ਮਿਲਿ ਸਰੂਪ ਇਕ ਹੋਇ[18]। ਤਿਮ ਹਮ ਤੁਮ ਏਕੈ ਭਏ ਭੇਦ ਨ ਜਾਨਿਯ ਕੋਇ ॥ ੨੮ ॥ ਚੌਪਈ ॥ ਤੁਵ ਤਨ ਮਹਿੰ ਹੁਇ ਕਰਿ ਪਰਵੇਸ਼ੁ। ਕਰਨੇ ਹੈਂ ਜਗ ਕਾਜ ਬਿਸ਼ੇਸ਼ੁ’। ਇਮਿ ਪ੍ਰਸੰਨ ਇਕ ਰੂਪ ਬਨਾਯੋ। ਸਤਿਗੁਰ ਸੇਵ ਸਕਲ ਸਭ-

---

[1]ਬੁੱਧੀ ਭਰੀ। [2]ਪੁੱਛਿਆ। [3]ਨਾ ਟਿਕੇ। [4]ਸੁਹਣੀ ਸੇਵਾ ਨੂੰ। [5]ਕ੍ਰਿਪਾਲੂ। [6]ਨਿਬਾਹਿਆਂ ਦਾ ਥਾਂ। [7]ਨਿਮਾਣਿਆਂ ਦੇ ਮਾਣ। [8]ਨਿਓਟਿਆਂ ਦੀ ਓਟ। [9]ਨਿਰ ਆਧਾਰ ਦੀ ਦ੍ਰਿੜ ਧਿਰ(ਆਧਾਰ) ਕੋਟ (ਢਾਡ)। [10]ਨਿਜ਼ੋਰਿਆਂ ਦੇ ਜ਼ੋਰ। [11]ਅਧੀਰਜਾਂ ਨੂੰ ਧੀਰਜ ਦੇਣ ਵਾਲੇ। [12]ਗਈ ਨੂੰ ਫੇਰ ਮੋੜ ਲੈਣ ਵਾਲੇ। [13]ਫਸੇ ਹੋਏ ਨਰਾਂ ਨੂੰ ਛੁਡਾਉਣ ਵਾਲੇ। [14]ਘੜਨੇ ਤੇ ਭੰਨਣੇ ਦੀ ਜਿਸ ਵਿਚ ਸ਼ਕਤਿ ਹੈ। [15]ਸਾਰੇ ਜਗਤ ਦੀ ਰੋਜ਼ੀ ਤੁਸਾਡੇ ਹੱਥ ਹੈ। [16]ਗਲ ਲਾ ਲਿਆ। [17]ਪ੍ਰੇਮ ਵਿਚ ਰੋਮ ਖੜੇ ਹੋ ਗਏ। [18]ਅੱਗ ਦਾ ਚੰਗਿਆੜਾ ਬਨ ਅਗਨੀ (ਮਹਾਨ ਅੱਗ) ਵਿਚ ਮਿਲ ਕਰਕੇ ਇਕ ਰੂਪ ਹੋ ਜਾਂਦਾ ਹੈ। *ਪਃ–ਚਿਤ। †ਪਾਃ–ਨਿਮਾਨਨ।

ਲਾਯੋ* ॥ ੨੯ ॥ ਗੁਰ ਢਿਗ ਘਾਲ ਨਿਫਲ ਨਹਿ ਹੋਇ। ਬਾਂਛਤ ਪਾਇ ਕਰਤਿ ਭਾ ਜੋਇ। ਕਹਿ ਸ਼੍ਰੀ ਗੁਰੁ ਸਿਰ ਮੁਕਟ ਉਤਾਰਾ। ਬਰਖ ਇਕਾਦਸ਼ ਕੋ ਜੋ ਧਾਰਾ ॥ ੩੦ ॥ ਜਿਸ ਮਹਿ ਜੀਵ ਕੀਟੀਯਨ[1] ਆਦਿ। ਧਰਸੋ ਉਤਾਰਿ ਸੁਨਤਿ† ਗੁਰ ਨਾਦ[2]। ਸੁੰਦਰ ਜਲ ਇਸ਼ਨਾਨ ਕਰਾਯਾ। ਬਸਤ੍ਰ ਨਵੀਨ ਸਰਬ ਪਹਿਰਾਯਾ ॥ ੩੧ ॥ 'ਮੈਂ ਅਪਨੇ ਅਸਥਾਨ ਬਿਠਾਵੌਂ। ਗੁਰਤਾ ਗਾਦੀ ਦੈ ਹਰਖਾਵੌਂ'। ਸਭਿ ਸੰਗਤਿ ਕੌ ਦਯੋ ਸੁਨਾਇ। 'ਇਹੁ ਮੇਰੋ ਅਬ ਰੂਪ ਸੁਹਾਇ ॥ ੩੨ ॥ ਇਸ ਮਹਿ ਮੋ ਮਹਿ ਭੇਦ ਨ ਕੋਈ।ਅਹੈ ਏਕ ਕੀ ਦੇਹ ਜੁ ਦੋਈ'। ਬਿਦਤਿ ਭਏ ਗੁਰ ਸੰਗਤਿ ਮਾਂਹਿ। 'ਗੁਰ ਸ਼੍ਰੀ ਅਮਰ ਅਪਰ ਹੁਇ ਨਾਂਹਿ[3]' ॥ ੩੩ ॥ ਪੁਨ ਬੋਲੇ ਮੁਖ ਚੰਦ੍ਰ ਸੁਧਾ ਸੇ[4]। ਆਨੰਦ ਕੰਦ ਬਿਲੰਦ ਨਿਵਾਸੇ। 'ਸੁਨਿ ਪੁਰਖਾ ਗ੍ਰਿਹ ਸੰਤਤਿ[5] ਕਨਾ ਹੈ ? ਦੁਹਿਤਾ ਪੁੱਤ੍ਰ ਭਏ ਸੁ ਕਹਾਂ ਹੈਂ?'॥੩੪॥ ਹਾਥ ਜੋਰਿ ਕਰਿ ਬਿਨੈ ਬਖਾਨੀ। 'ਸਭਿ ਰਾਵਰ ਕੋ ਗਯਾਤ ਮਹਾਨੀ। ਤਦਪਿ ਜੁ ਪੂਛੋ ਸਮ ਅਨਜਾਨੋ।ਕਹੌਂ ਸੁਨੋ ਗੁਨ ਖਾਨਿ ਮਹਾਨੇ॥੩੫॥ਦੋਇ ਪੁੱਤ੍ਰ ਹੈਂ ਮੋਹਿਨ ਮੁਹਰੀ। ਦੈ ਭਨਿਯਾ[6] ਸਭਿ ਕਿਰਪਾ ਤੋਰੀ'। ਸੁਨਿ ਬੋਲੇ 'ਸੁਨਿ ਪੁਰਖਾ ਅਬੈ। ਹਿਤ ਲਾਇਕ ਤੁਹਿ ਭਾਖੌਂ ਸਬੈ ॥ ੩੬ ॥ ਅਬਿ ਖਡੂਰ ਕੋ ਬਸਿਬੋ ਛੋਰਿ। ਅਪਰ ਸਥਾਨ ਬਾਸ ਕੋ ਟੋਰਿ'। ਸ਼੍ਰੀ ਨਾਨਕ ਮੁਹਿ ਦੀਨ ਗੁਰਾਈ। ਕ੍ਰਿਪਾਧਾਰਿ ਪੁਨ ਗਿਰਾ ਅਲਾਈ ॥੩੭॥–ਹਮ ਜਹਿ ਬਸੈਂ ਥਾਨ ਦਿਹੁ ਤ੍ਯਾਗ। ਅਪਰ ਸਥਲ ਕਰਿ ਚਿਤ[7]ਬਡਭਾਗ–।ਤਬਿ ਕੇ ਹਮ ਖਡੂਰ ਮਹਿ ਆਏ। ਬਸਤੇ ਸੰਮਤ ਕਿਤਿਕ ਬਿਤਾਏ ॥ ੩੮ ॥ ਸਿਰੀਚੰਦ ਅਰੁ ਲਖਮੀਦਾਸ। ਪਿਤ ਸਥਾਨ ਤਿਨ ਕਰਨੋ ਨਿਵਾਸ। ਤੈਸੇ ਤੁਮ ਥਲ ਅਪਰ ਬਨਾਇ। ਬਸਹੁ ਤਹਾਂ ਸਭਿ ਬਿਧਿ ਸੁਖ ਪਾਇ ॥ ੩੯ ॥ ਦਾਸੁ ਦਾਤੁ ਸਦਨ ਰਹੈਂਗੇ। ਪਿਖਹਿ ਨ ਤੁਮ ਇਰਖਾ ਨ ਲਹੈਂਗੇ‡। ਨਾਂਹ ਤ ਦੇਖਿ ਪ੍ਰਤਾਪ ਤਿਹਾਰੋ। ਜਰਹਿ ਰਿਦੇ ਨਹਿੰ, ਪਰਹਿ ਬਿਗਾਰੋ' ॥ ੪੦ ॥ ਦੋਹਰਾ ॥ ਇਸ ਪ੍ਰਕਾਰ ਕਹਿ ਮ੍ਰਿਦੁਲ ਬਚ ਧੀਰਜ ਦਈ ਬਿਸਾਲ। ਦਿਨ ਸੋ ਨਿਸਾ ਬਿਤਾਇਕੈ

[1]ਕੀੜੀਆਂ। [2](ਆਗਜਾ ਦੀ) ਆਵਾਜ਼। [3]ਸ਼੍ਰੀ ਅਮਰਦਾਸ ਜੀ ਗੁਰੂ ਹਨ,ਹੋਰ ਨੇ ਨਹੀਂ ਹੋਣਾ। [4]ਅੰਮ੍ਰਿਤ ਜੇਹੇ। [5]ਸੰਤਾਨ। [6]ਪੁੱਤ੍ਰੀਆਂ। [7]ਵੱਸਣਾ ਢੂੰਡੋ। [8]ਟਿਕਾਣਾ। [9]ਜਰ ਨਹੀਂ ਸੱਕਣਗੇ।

*ਪਾਃ–ਸਕਲ ਫਲ ਲਾਯੋ। †ਪਾਃ–ਸੁਨੋ, ਸੁਨਸੋ।

‡ਪਾਃ–ਪਿਖਨੇ ਕਰਿ ਤਮ ਇਰਖਾ ਨ ਲਹੈਂਗੇ।

ਬੈਠੇ ਪਰਮ ਕ੍ਰਿਪਾਲ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅਮਰ, ਸ਼੍ਰੀ ਅੰਗਦ' ਪ੍ਰਸੰਗ ਬਰਨਨੰ ਨਾਮ ਸਪਤਦਸ਼ਮੋ ਅੰਸੂ ॥ ੧੭ ॥

੧੮. [ਸ਼੍ਰੀ ਅਮਰਦਾਸ ਜੀ ਦਾ ਗੋਂਦੇ ਨਾਲ ਗੋਇੰਦਵਾਲ ਜਾਣਾ]

*ਦੋਹਰਾ ॥ ਅਗਲੇ ਦਿਨ ਸ਼੍ਰੀ ਸਤਿਗੁਰੂ ਬੈਠੇ ਸੰਗਤਿ ਬੀਚ।ਕਰਤਿ ਕ੍ਰਿਤਾਰਥ ਸੇਵਕਨਿ ਦਰਸਤਿ ਊਚ ਰੁ ਨੀਚ ॥੧॥ ਚੌਪਈ ॥ ਇਕ ਗੋਂਦਾ ਖੱਤ੍ਰੀ ਤਹਿੰ ਆਯੋ। ਦਰਸ਼ਨ ਦੇਖਤਿ ਸੀਸ ਨਿਵਾਯੋ । ਹਾਥ ਜੋਰਿ ਕਰਿ ਬਿਨੈ ਬਖਾਨੀ। 'ਸ਼੍ਰੀ ਗੁਰ ਤੁਮਰੀ ਸਿਫਤ ਮਹਾਨੀ ॥ ੨ ॥ ਸੁਨਤਿ ਰਹਨੋ ਬਹੁ ਲੋਕ ਭਨੰਤੋ।ਕਰਹਿੰ ਸ਼ਰਾਹਨਿ ਜੇ ਮਤਿਵੰਤੋ।ਗੁਪਤ ਪ੍ਰਗਟ ਜਗ ਜੀਵ ਬਿਸਾਲੈਂ । ਸਭਿ ਸਤਿਗੁਰ ਕੀ ਆਇਸੁ ਚਾਲੈਂ[1] ॥ ੩ ॥ ਮੇਰੋ ਗ੍ਰਾਮ ਉਜਾਰ ਪਰਯੋ ਹੈ। ਸਰਬ ਭੂਤਨੇ ਬਾਸ ਕਰਯੋ ਹੈ। ਦੇਵ ਜਿੰਨ ਬਹੁ ਪ੍ਰੇਤਨਿ ਜਾਤੀ। ਤਹਾਂ ਕੀਨ ਬਾਸੋ ਉਤਪਾਤੀ[2] ॥ ੪ ॥ ਕੇਤੇ ਲਾਖ[3] ਪ੍ਰੇਤ ਕੋ ਡੇਰੇ। ਫਿਰਹਿੰ ਜਹਾਂ ਕਹਿੰ ਦੇਸ਼ ਘਨੇਰੇ। ਕਰਹਿੰ ਸਥਿਤੀ ਗ੍ਰਾਮ ਮਮ ਆਇ। ਨਰ ਕੋਊ ਤਹਿੰ ਬਸਨ ਨ ਪਾਇ ॥੫॥ ਦੋਹਰਾ ॥ ਕਰਿਤੇ ਕੰਧ ਉਸਾਰਿਕੈ ਦਿਨ ਮਹਿੰ ਮਾਨਵ ਬ੍ਰਿੰਦ[4]। ਨਿਸਾ ਪਰੈ ਢਾਹਤਿ ਸਕਲ ਭੀਮ ਕੁਰੂਪ ਬਿਲੰਦ[5] ॥੬॥ ਚੌਪਈ ॥ ਕਈ ਬਾਰ ਮੈਂ ਆਨਿ ਬਸਾਏ। ਤ੍ਰਾਸ ਦੇਤਿ ਮਾਰਤਿ ਉਜਰਾਏ[6]। ਤਹਾਂ ਆਪਨੇ ਚਰਨ ਫਿਰਾਵੋ। ਕ੍ਰਿਪਾ ਕਰਹੁ ਸੋ ਗ੍ਰਾਮ ਬਸਾਵੋ ॥ ੭ ॥ ਆਪ ਲੇਹੁ ਛਿਤਿ[7] ਬਾਂਛਤਿ ਜੇਤੀ। ਕੋ ਨ ਮੁਜ਼ਾਹਮ[8] ਹੋਵਹਿ ਤੇਤੀ[9]। ਇਹ ਮਮ ਜਾਚਾ ਪੂਰੁ[10] ਕ੍ਰਿਪਾਲਾ। ਕਰਹੁ ਬਸਾਵਨਿ ਗ੍ਰਾਮ ਬਿਸਾਲਾ'[11]॥੮॥ਸ਼੍ਰੀ ਅੰਗਦ ਸੁਨਿ ਬਿਨਤੀ ਐਸੋ।ਬੂਝਨੋ[12]ਭਯੋ ਬ੍ਰਿਤਾਂਤ ਸੁ ਕੈਸੇ?।ਕਬਿਕੋ ਡੇਰਾ ਪ੍ਰੇਤਨਿ ਘਾਯੋ? । ਕਿਸ ਪ੍ਰਕਾਰ ਪੁਰਿ ਕੋ ਉਜਰਾਯੋ? ॥ ੯ ॥ ਬੈਠੇ ਸਕਲ ਪ੍ਰਸੰਗ ਸੁਨਾਵਹੁ । ਮਨ ਬਾਂਛਤਿ ਪੁਨ ਗੁਰ ਤੇ ਪਾਵਹੁ'।ਸੁਨਿ ਸਤਿਗੁਰ ਤੇ ਗੋਂਦਾ ਬੈਸੁ[13]। ਕਹਿਨ ਲਗਯੋ ਬਿਰਤਾਂਤ ਜੁ ਹੈਸੁ ॥ ੧੦ ॥ 'ਸ਼੍ਰੀ ਸਤਿਗੁਰ ਇਮਿ

---

[1]ਚਲਦੇ ਹਨ। [2]ਉੱਪਦ੍ਰਵੀਆਂ ਨੇ ਵਾਸਾ ਕੀਤਾ ਹੈ। [3]ਕਈ ਲੱਖ। [4]ਦਿਨੇ ਸਾਰੇ ਲੋਕੀ ਉਸਾਰ ਕੇ ਕੰਧ (ਖੜੀ)ਕਰਦੇ ਹਨ। [5]ਬੜੇ ਭਯਾਨਕ ਖੋਟੇ ਰੂਪ ਵਾਲੇ। [6]ਉਜਾੜ ਦਿੱਤੇ। [7]ਜ਼ਿਮੀ। [8]ਰੋਕ, ਰੋਕਣ ਵਾਲਾ[ਫਾਰਸੀ, ਮਜ਼ਾਹਮ]। [9]ਇਹ ਪਦ ਪਿਛਲੀ ਤੁਕ ਨਾਲ ਹੈ, ਜੇਤੀ ਬਾਂਛੋ ਤੇਤੀ ਲਓ। [10]ਇਹ ਮੰਗ ਪੂਰੀ ਕਰੋ। [11]ਬਿਠਕੇ।

*ਇਕ ਲਿਖਤੀ ਨੁਸਖੇ ਵਿਚ ਏਥੇ ਇਹ ਦੋਹਿਰਾ ਵਾਧੂ ਹੈ:—'ਇਮਿ ਕਹਿ ਕੈ ਗੁਰ ਅਮਰੁ ਸੋਂ ਸ਼੍ਰੀ ਗੁਰ ਕੀਨ ਬਿਸ੍ਰਾਮ। ਰਾਤਿ ਬਿਖੈ ਸੁਪਤੇ ਸਲਗ ਸ਼੍ਰੀ ਗੁਰ ਕੋ ਥਲਿ ਧਯਾਨ'।

ਭਯੋ ਪ੍ਰਸੰਗ। ਝਗਰਾ ਹੁਤੋ ਸ਼ਰੀਕਨਿ ਸੰਗ। ਆਪਸ ਮਹਿੰ ਬਹੁ ਬਾਦ ਉਠਾਵਾ। ਬਹੁ ਮਿਲਿ ਭੀ ਨਹਿੰ ਝਗਰ ਚੁਕਾਵਾ॥੧੧॥ਦੋਨਹੁੰ ਦਿਸ਼ ਝਗਰਤਿ ਚਲਿ ਗਏ। ਦਿੱਲੀ ਜਾਇ ਪ੍ਰਵੇਸ਼ਤਿ ਭਏ[1]। ਤਹਾਂ ਨਜਾਉਂ ਕੋ ਇਮਿ ਠਹਿਰਾਯੋ।–ਧਰਮ ਕਰਹੁ[2] ਨਿਜ ਪਦ[3] ਲਿਹੁ ਪਾਯੋ–॥ ੧੨ ॥ ਤਬਿ ਮੈਂ ਸੁਨਿ ਕਰਿ ਹੋਯਹੁ ਤਜਾਰਿ। ਕੂਰਾ ਧਰਮ ਕੀਨਿ[4] ਤਿਸ ਬਾਰਿ। ਜੀਤਿਲੀਨ ਮੈਂ ਝਗਰਾ ਸਾਰੋ। ਅਵਨੀ[5]ਲੀਨ ਹਰਖ ਕਰਿ ਭਾਰੋ॥੧੩॥ਜਬ ਮੈਂ ਆਇ ਬਸਾਵਨ ਕੀਨਾ।–ਭਯੋ ਅਧਰਮ–ਪ੍ਰੇਤ ਸਭਿ ਚੀਨਾ[6]।ਚਲਿ ਆਏ ਲਖਿ ਪਾਪ ਮਹਾਨਾ। ਦੇਸ਼ ਦੇਸ਼ ਤੇ ਭੇ ਇਕ ਥਾਨਾ ॥ ੧੪ ॥ ਸਨੇ ਸਨੇ ਨਰ ਦਿਯੇ ਉਜਾਰੋ। ਆਪ ਆਇ ਕਰਿ ਬਸੇ ਹਜ਼ਾਰੋਂ। ਇਸੀ ਰੀਤਿ ਡੇਰਾ ਪਰ ਗਯੋ। ਲਾਖਹੁੰ ਪ੍ਰੇਤ ਬਾਸ ਕੋ ਕਯੋ ॥ ੧੫ ॥ ਤਿਨਿ ਡਰ ਤੇ ਅਬਿ ਲੋਕ ਨ ਜਾਇੰ। ਮਹਾਂ ਪਾਪ ਕਰਿ ਸੋ ਫਲ ਪਾਇੰ। ਨਹੀਂ ਜਤਨ ਕੋ ਬਿਨਾ ਤੁਮਾਰੇ। ਪਾਵਨ ਥਾਨ ਬਨੈ ਪਗ ਧਾਰੇ[7] ॥ ੧੬ ॥ ਸ਼੍ਰੀ ਅੰਗਦ ਤਬਿ ਰਿਦੇ ਵਿਚਾਰੀ।–ਹਮਰੇ ਪੁੱਤ੍ਰ ਗਰਬ ਉਰ ਭਾਰੀ। ਕਹਨੋ ਬਾਕ ਸੋ ਮਾਨਹਿੰ ਨਾਂਹੀ। ਚਾਹਤਿ ਗੁਰਤਾ[8] ਹੁਇ ਹਮ ਪਾਹੀ ॥੧੭॥ ਇਹੁ ਸੇਵਕ ਕੀ ਵਸਤੁ ਅਹੈ। ਰਹਿ ਅਨੁਸਾਰ ਸੇਵ ਕਰਿ ਲਹੈ। ਸਿਰੀ ਅਮਰ ਸੋਂ ਇਹ ਰਖਾ ਠਾਨੈਂ। ਅਪਨੇ ਮਹਿੰ ਕਛੁ ਦੋਸ਼ ਨ ਜਾਨੈਂ ॥੧੮॥ਅਪਰ ਸਿੱਖ ਭੀ ਚਾਹਤਿ ਕੋਈ। ਦਾਸੁ ਕੋ ਪੱਖੀ ਹਹਿੰ ਜੋਈ। ਯਾਂਤੇ ਅਬਿ ਸਭਿਹਨਿ ਕੇ ਮਾਂਹੀ। ਪਰਖ ਦਿਖਾਵਹਿੰ ਉਚਿਤ ਸੁ ਨਾਂਹੀ[10]*–॥੧੯॥ ਇਮ ਬਿਚਾਰਿ ਸ਼੍ਰੀ ਅੰਗਦ ਠਾਨਾ। ਬਡੇ ਪੁੱਤ੍ਰ ਸੋਂ ਬਾਕ ਬਖਾਨਾ। 'ਦਾਸੂ! ਇਸ ਕੇ ਸੰਗ ਸੁ ਜਾਵਹੁ। ਪ੍ਰੇਤ ਬਿਛਾਰਿ ਸੁ ਗ੍ਰਾਮ ਬਸਾਵਹੁ' ॥੨੦ ॥ ਸੁਨਕੈ ਕਹਤਿ'ਭਯੋ ਨਹਿੰ ਜਾਊਂ। ਭੂਤ ਪ੍ਰੇਤ ਮਹਿੰ ਕੁਤੋ[11] ਬਸਾਊਂ। ਹਮਰੋ ਗ੍ਰਾਮ ਖਡੂਰ ਰਹਨਿ ਕੋ। ਇਸ ਕੋ ਤਜਾਗਤਿ ਜਾਊਂ ਤਿਹ ਨ ਕੋ†॥੨੧॥ ਐਸੇ ਥਾਨ ਪਠਾਵਨ ਲਾਗੇ। ਜਹਿੰ ਕੋ ਬਸਹਿ ਨ, ਸਭਿਹੂੰ ਤਜਾਗੇ[12]।ਮੋ ਤੇ ਤਹਾਂ ਨ ਜਾਯੋ ਜਾਇ।

---

[1]ਜਾ ਵੜੇ। [2]ਸੋਂਹ ਦੁੱਕੋ। [3]ਥਾਉਂ [ਸੰਸਃ, ਪਦ=ਥਾਂ]। [4]ਝੂਠਾ ਧਰਮ ਕੀਤਾ, ਭਾਵ ਸਹੁੰ ਝੂਠੀ ਖਾ ਲਈ। [5]ਜ਼ਿਮੀਂ। [6]ਸਾਰੇ ਪ੍ਰੇਤਾਂ ਨੇ ਜਾਣਿਆਂ। [7]ਕੋਈ। [8]ਚਰਨ ਪਾਇਆਂ (ਆਪਦੇ)॥ [9]ਗੁਰਿਆਈ। [10]ਓਹ (ਭਾਵ ਪੁੱਤ੍ਰ) ਗੱਦੀ ਦੇ ਯੋਗ ਨਹੀਂ ਹਨ। [11]ਕਿੱਥੇ, ਕਿਵੇਂ। [12]ਜਿਸ ਨੂੰ ਸਭ ਨੇ ਛੱਡ ਦਿੱਤਾ ਹੈ, ਕੋਈ ਨਹੀਂ ਵਸਦਾ।

*ਪਾਃ–ਯਾਹੀ=ਜੋਹੜਾ ਗੱਦੀ ਦੇ ਜੋਗ ਹੈ। †ਪਾਃ–ਤਜਾਗ ਨ ਜਾਊਂ ਤਹਨਿ ਕੋ।

ਥਾਨ ਸਖਤ ਸੋ ਬਸਹਿ ਨ ਕਾਇ[1] ॥ ੨੨ ॥ ਮਹਾਂ ਬਲੀ ਤਹਿੰ ਦੇਵ ਸੁਨੇ ਹੈਂ। ਕਿਸ ਹੂੰ ਪਾਸ ਨ ਜਾਹਿ ਗਿਨੇ ਹੈਂ। ਘਰ ਕੀ ਕੰਧ ਉਸਾਰਤਿ ਜੌਨ। ਭਈ ਰੈਨ ਢਾਹਤਿ ਹੈਂ ਤੌਨ॥੨੩॥ਕਰਹਿ ਬਾਦ,ਨਹਿ ਬਸਨੇ ਦੇਤਿ। ਕੈਸੇ ਹੋਵੈ ਕਰੇ ਨਿਕੇਤ[2]। ਤਹਿੰ ਬਸਿਕੈ ਹਮ ਲੈਨੋ ਕਜਾ ਹੈ। ਸਕਲ ਪਦਾਰਥ ਦਿਏ[3] ਇਹਾਂ ਹੈ'॥੨੪॥ਲਘੁ ਸੁਤ ਦਾਤੂ ਕੀ ਦਿਸ਼ਿ ਹੇਰ। ਫੇਰੁ ਆਨ ਫੁਰਮਾਯੋ ਫੇਰ[4]।'ਬਡੋ ਭ੍ਰਾਤ ਨਹਿੰ ਜਾਇ ਤਿਹਾਰੋ। ਮਾਨ ਬਾਕ ਅਬ ਤੁਹੀਂ ਪਧਾਰੋ ॥੨੫॥ ਖੱਤ੍ਰੀ ਬਿਨਤੀ ਕਰਤਿ ਉਚਾਰੀ। ਉਠਿ ਅਬਿ ਜਾਹੁ ਬਨਹੁ ਉਪਕਾਰੀ। ਸਭਿ ਭੂਤਨ ਕੋ ਤ੍ਰਾਸ[5] ਦਿਖਾਇ। ਨਿਰਉਪਾਧਿ ਕਰਿ ਗ੍ਰਾਮ ਬਸਾਇ'॥੨੬॥ 'ਸੁਨਹੁ ਪਿਤਾ ਜੀ ਬਸਹਿ ਖਡੂਰ। ਤਹਾਂ ਜਾਨਿ ਕੀ ਕੌਨ ਜ਼ਰੂਰ। ਬੈਸੇ ਸਦਨ ਗੁਬਿੰਦ ਗੁਨ ਗਾਵੈਂ।ਨਿਜ ਕਾਰਜ ਹਿਤ ਬਹੁ ਚਲਿ ਆਵੈਂ[6] ॥੨੭॥ ਕਿਸ ਕਿਸ ਸੰਗ ਆਪ ਚਲਿ ਜਾਵੈ। ਕਜਾ ਹਮ ਕੋ ਉਜਰੋ ਕਿ ਬਸਾਵੈ[7]। ਸੁਨਿ ਸੁਤ ਦੋਇਨ ਤੇ ਇਮਿ ਬੈਨ। ਅਮਰਦਾਸ ਕੀ ਦਿਸ਼ ਕਰਿ ਨੈਨ ॥ ੨੮॥ ਕਹਯੋ 'ਜਾਹੁ ਪੁਰਖਾ ਤੁਮ ਤਹਾਂ। ਬਾਸਾ ਭੂਤ ਪ੍ਰੇਤ ਕੋ ਜਹਾਂ। ਕਰਹੁ ਬਸਾਵਨਿ ਸੁੰਦਰ ਪੁਰੀ[8]। ਜਨੁ ਗੁਰ ਕੀਰਤਿ ਕੀ ਹੁਇ ਪੁਰੀ[9]॥੨੯॥ਮੁਖ ਤੇ ਅੱਖਰ ਨਿਕਸੇ ਆਧੇ। ਸੁਨਿ ਤਿਆਰ ਹੋਯਹੁ ਕਟ ਬਾਂਧੇ[10]। ਹਾਥ ਜੋਰਿ ਬੂਝੀ 'ਬਿਧਿ ਕੈਸੇ। ਜਸ ਆਇਸ਼ੁ ਹੁਇ ਰਚਿ ਪੁਰਿ[11] ਤੈਸੇ' ॥੩੦॥ ਕਹਯੋ ਗੁਰੂ 'ਪੁਰਬ ਦਿਸ਼ ਜੋਈ। ਕਰਹੁ ਖਨਾਵਨਿ[12] ਨੀਕੇ ਸੋਈ। ਇਕ ਸਮ ਕਰਿਕੈ ਥਾਨ ਤਹਾਂ ਸੁ। ਬਸਿਬੇ ਕਾਰਨ ਰਚਹੁ ਅਵਾਸੁ' ॥ ੩੧ ॥ ਸੁੰਦਰ ਛਰੀ ਸੁ ਚੰਚਲ ਕਰਿਤੇ। ਅਮਰਦਾਸ ਕੋ ਦੀਨਸਿ ਕਰ ਤੇ[13]। 'ਇਹੁ ਲੈ ਜਾਹੁ ਸਮੁਖ ਤਿਨ ਹੋਇ। ਕਰਹੁ ਦਿਖਾਵਨਿ ਰਹਹਿ ਨ ਕੋਇ ॥੩੨॥ ਜਹਿੰ ਜਹਿੰ ਚਰਨ ਤੁਹਾਰੋ ਫਿਰਿਹੀ। ਹੋਇ ਅਸ਼ੁਭ ਤਿਸਕੋ ਸ਼ੁਭ ਕਰਿਹੀ[14]। ਨਿਜ ਨਿਵਾਸ[15] ਹਿਤ ਰਚਹੁ ਅਵਾਸੁ।ਨਰ ਪਿਖਿਆਵਹਿੰ

[1]ਕੋਈ (ਅ) ਕਿਵੇਂ ਬੀ। [2]ਘਰ ਬਣਾਏ ਹੋਏ (ਬਾਦ ਕਰਦੇ=) ਬਿਰਥਾ ਕਰ ਦੇਂਦੇ ਹਨ, ਭਾਵ ਢਾਹ ਦੇਂਦੇ ਹਨ, ਵੱਸਣ ਨਹੀਂ ਦੇਂਦੇ (ਭਾਵੇਂ ਕੋਈ) ਕੇਹੋ ਜੇਹਾ ਹੋਵੇ। (ਅ) ਓਥੇ ਘਰ ਦਾ ਬਨਾਉਣਾ ਕਿਸ ਤਰ੍ਹਾਂ ਹੋਵੇ। [3]ਦਿੱਤੇ ਹਨ (ਤੁਸਾਂ ਯਾ ਰੱਬ ਨੇ)। [4]ਫੇਰ ਫੇਰੂ ਦੇ ਪੁੱਤ੍ਰ (ਭਾਵ ਸ਼੍ਰੀ ਗੁਰੂ ਅੰਗਦ ਦੇਵ ਜੀ ਨੇ) ਫੁਰਮਾਇਆ। [5]ਡਰ। [6]ਆਪਣੇ ਕੰਮਾਂ ਲਈ ਬਦੋਬਦੀ ਲੋਕੀ ਆਉਂਦੇ ਹਨ। [7]ਸਾਨੂੰ ਕੀ ਕੋਈ ਉਜੜੇ ਕੋਈ ਵੱਸੇ। [8]ਸ਼ਹਿਰ। [9]ਗੁਰ ਕੀਰਤੀ ਦਾ ਧਾਮ। [10]ਲੱਕ ਬੰਨ੍ਹ ਕੇ। [11]ਮੈਂ ਰਚਾਂ ਸ਼ਹਿਰ। [12]ਪੁੱਟਣਾ। [13]ਹੱਥੋਂ ਦਿੱਤੀ। [14]ਅਸ਼ੁਭ (ਜ਼ਿਮੀ) ਨੂੰ ਸ਼ੁਭ ਕਰਨਗੇ। [15]ਰਹਿਣ ਲਈ।

ਕਰਹਿ ਸੁ ਥਾਸੁ ॥੩੩॥ ਇਹ ਗੋਂਦਾ ਖੱਤ੍ਰੀ ਧਨਵਾਨ। ਕਰਹਿ ਚਿਨਾਵਨ ਮਹਿਲ ਮਹਾਨ। ਨਾਮ ਇਸੀ ਕੇ ਪਰਿ* ਪੁਰਿ ਨਾਮੂ[1]। ਰਚਹੁ ਰੁਚਿਰ ਬਸਿਬੋ ਹਿਤ ਧਾਮੂ ॥੩੪॥ ਕਰਤਿ ਫਰੇਬ ਸੁ ਦਾਸੂ ਦਾਤੂ।ਸੁਨਿ ਪ੍ਰੇਤਨਿ ਕੋ ਇਹ ਡਰਪਾਤੂ। ਨਹਿ ਨ ਜਾਨਤੇ ਗੁਰੂ ਪ੍ਰਤਾਪੂ। ਕਰਨ ਹਾਰ ਕੋ ਜਾਨਹਿ ਆਪੂ[2]॥੩੫॥ਯਾਂਤੇ ਇਨਿ ਕੋ[3] ਤ੍ਰਾਸੁ ਮਹਾਨੋ। ਕਰਨ ਕਰਾਵਨ ਗੁਰੂ ਤੁਮ ਜਾਨੋ[4]। ਇਮਿ ਸਮਝਾਇ ਸੰਗ ਤਿਸੁ ਕੀਨੋ। ਤਬਿ ਸ਼੍ਰੀ ਅਮਰ ਚਲੇ ਰਸ ਭੀਨੋ ॥੩੬॥ ਪ੍ਰੇਮ ਤਰੋਵਰ ਉਰ ਕੇ ਮਾਂਹੀ। ਸ਼ਰਧਾ ਆਲਬਾਲ ਹੈ ਜਾਂਹੀ[5]। ਗੁਰ ਆਇਸੁ ਕੇ ਨਿਤਿ ਅਨੁਸਾਰੀ। ਯਹੀ ਸੰਚਿਬੇ ਕੋ ਬਰ ਬਾਰੀ[6] ॥ ੩੭ ॥ ਨਿਸ ਦਿਨ ਚਿਤਵਨ ਬਲਕਲ[7] ਅਹੈ। ਦ੍ਰਿੜ ਜੜ੍ਹ ਸਦਾ ਭਗਤਿ ਮਹਿ ਰਹੈ। ਸਤਿ ਸੰਤੋਖ ਆਦਿ ਗੁਨ ਸਾਰੇ। ਚਹੂੰ ਦਿਸ਼ਨ ਬਿਸ-ਭਰਤਿ ਸੁ ਡਾਰੇ[8] ॥ ੩੮ ॥ ਆਤਮ ਗਯਾਨ ਮਹਾਂ ਫਲ ਲਾਗੇ। ਰਸ ਅਨੰਦ ਪ੍ਰਾਪਤਿ ਬਡਭਾਗੇ। ਅਸ ਤਰੁ ਪ੍ਰੇਮ ਬਰਧਬੋ ਭਾਉ[9]। ਉਰ ਸ਼੍ਰੀ ਅਮਰ ਅਚਲ ਬਰ ਥਾਉ[10] ॥ ੩੯ ॥ ਚਲਿਬੇ ਸਮੇਂ ਨੀਰ ਭਰਿ ਆਵਾ। ਨਮੋ ਕਰਤਿ ਪਦ ਪਦਮ ਭਿਗਾਵਾ[11]। ਮਿਲਨੋ ਰਹਨੋ ਬੀਤਨੋ ਚਿਰ ਕਾਲੂ। ਬਿਛੁਰਨ ਤੇ ਦੁਖ ਲਹਨੋ ਬਿਸਾਲ ॥ ੪੦ ॥ ਪੁਨ ਧੀਰਜ ਦੇ ਅਧਿਕ ਗੁਸਾਈਂ। ਕਰਨੋ ਪਠਾਵਨ ਕੋ ਤਿਸ ਥਾਈਂ। ਗੁਰ ਸਨਮੁਖ ਮੁਖ ਰਾਖਿ ਧਿਯਾਨਾ। ਪਾਛਲ ਦਿਸ਼ਾ ਧਰਤ ਪਗ ਜਾਨਾ[12]॥੪੧॥ ਇਸ ਪ੍ਰਕਾਰ ਸੁਤ ਪਰਖਨ ਕਰੇ। ਭਰਮ ਸਰਬ ਸਿੱਖਨ ਕੇ ਹਰੇ। ਜਾਨਤਿ ਭਏ[13]—ਕਰੀ ਬਹੁ ਸੇਵਾ। ਲਿਯੋ ਰਿਝਾਇ ਅਧਿਕ ਗੁਰ ਦੇਵਾ॥ ੪੨ ॥ ਗੁਰ ਪਰਮੇਸ਼ੁਰ ਸੋਇ ਬਸੀ ਹੈ। ਜਿਨ ਕੀ ਹੈਂਤਾ ਰਿਦੇ ਨਸੀ ਹੈ। ਕਬੋਂ ਨ ਹੋਹਿ ਤਿਨ ਕੋ ਅਨਕੂਲੀ[14]। ਸਿਮਰਹਿ ਜੋ ਉਰ ਸਭਿ ਕਿਛੁ ਭੂਲੀ ॥੪੩॥ ਹਮਰੋ ਪਿਤਾ,

---

[1]ਸ਼ਹਿਰ ਦਾ ਨਾਮ (ਪਵੇ)। [2]ਆਪਣੇ ਆਪ ਨੂੰ ਕਰਨ ਹਾਰਾ ਸਮਝਦੇ ਹਨ। [3]ਇਨ੍ਹਾਂ ਨੂੰ। [4]ਤੁਸੀਂ ਕਰਨ ਕਰਾਵਨ ਹਾਰਾ ਗੁਰੂ ਨੂੰ ਜਾਣੋ। [5]ਦੇਰ (ਉਹ ਘੇਰਾ ਜਿਸ ਵਿਚ ਪੌਦ ਲਾਇਆ ਜਾਵੇ ਤੇ ਪਾਣੀ ਠਹਿਰਨ ਦੀ ਥਾਂ ਹੋਵੇ)। [6]ਸਿੰਚਣ ਲਈ ਸੋਹਣਾ ਜਲ ਹੈ। [7]ਛਿੱਲ। [8]ਡਾਲੀਆਂ। [9]ਐਸਾ ਪ੍ਰੇਮ ਰੂਪੀ ਬਿੱਛ ਜਿਸ ਵਿਚ ਭਾਵ (ਪਿਆਰ ਦੇ ਕਲਵਲੇ ਸਦਾ) ਵਸਦੇ ਹਨ। [10]ਗੁਰੂ ਅਮਰ ਜੀ ਦੇ ਸੋਹਣੇ ਹਿਰਦੇ ਵਿਚ (ਇਸ ਬਿੱਛ ਦਾ) ਅਚਲ ਟਿਕਾਣਾ ਹੈ। [11]ਚਰਨ ਕਮਲ ਭਿੱਜ ਗਏ। [12]ਜਾਂਦੇ ਸਨ (ਸ਼੍ਰੀ ਅਮਰ ਜੀ)। [13]ਭਾਵ, ਸਿੱਖ ਜਾਣ ਗਏ। [14]ਅਨੁਸਾਰ ਭਾਵ ਕ੍ਰਿਪਾਲੂ। *ਪਾ:—ਧਰ।

ਪੁੱਤ੍ਰ ਹੈਕਾਰੈਂ[1]। ਸੋਵ ਭਾਵ ਕੋ ਰਿਦੈ ਨ ਧਾਰੈਂ। ਜਿਮਿ ਸ਼੍ਰੀ ਨਾਨਕ ਦੀਨਸਿ ਦਾਸੁ।ਸਿਰੀਚੰਦ ਤਜਿ ਲਖਮੀ ਦਾਸੁ॥੪੪॥ਤੈਸੇ ਇਨਹੁੰ ਕੀਨਿ ਸਭਿਜਾਨੀ। ਲਹਨੋ ਪਰਮਪਦ[2] ਸੇਵਾ ਠਾਨੀ–। ਇੱਤਯਾਦਿਕ ਸਿੱਖ ਆਪਸ ਮਾਂਹਿ। 'ਸ਼੍ਰੀ ਗੁਰ ਕਰਹਿੰ ਅਨੁਚਿਤੀ ਨਾਂਹਿ' ॥ ੪੫ ॥ ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅਮਰ' ਪ੍ਰਸੰਗ ਬਰਨਨੰ ਨਾਮ ਅਸ਼ਟਦਸਮੋਂ ਅੰਸੂ ॥ ੧੮ ॥

੧੯. [ਗੋਇੰਦਵਾਲ ਵਸਾਵਣਾ]

ਦੋਹਰਾ ॥ ਪਿਛਲਿ ਪਾਇ[3] ਸ਼੍ਰੀ ਅਮਰ ਜੀ ਗੋਂਦੇ ਕੇ ਸੰਗ ਜਾਇੰ। ਸਨੇ ਸਨੈ ਮਗ ਚਲਤਿ ਹੈਂ ਜਪੁਜੀ ਪਾਠ ਕਰਾਇੰ॥੧॥ ਚੌਪਈ॥ਬ੍ਰਿੱਧ ਸਰੀਰ ਨਿਬਲ, ਕਦ ਛੋਟਾ[4]। ਪਰਮ ਬਿਸਾਲ ਸਭਿਨਿ ਕੋ ਓਟਾ[5]। ਤੀਨ ਕੋਸ ਪਰ ਜਬਿ ਹੀ ਗਏ। ਹਾਥ ਜੋਰਿ ਤਹਿੰ ਠਾਂਢੇ ਭਏ॥੨॥ਜਪੁਜੀ ਪਾਠ ਭੋਗ ਕੋ ਪਾਯੋ। ਉਰ ਸ਼੍ਰੀ ਅੰਗਦ ਰੂਪ ਬਸਾਯੋ।ਪਰੇ[6]ਕਰੀ ਅਸ਼ਟਾਂਗ ਪ੍ਰਣਾਮੁ। ਸ਼੍ਰੀ ਗੁਰਦੇਵ ਕ੍ਰਿਪਾ ਗੁਨ ਧਾਮੁ ॥੩॥ਪੁਨ ਕਰਿ ਮੁਖ ਦਿਸ਼ ਗੋਇੰਦਵਾਲ।ਗਮਨੇ ਪੰਥ ਨਿਰਭੈ* ਤਿਸਕਾਲ।ਛਰੀ ਗੁਰੂ ਕਰ ਕੀ[7] ਕਰ ਧਾਰੀ†। ਸਾਦਰ ਊਚੇ ਕਰੀ ਉਠਾਰੀ[8] ॥ ੪ ॥ ਕਰਿਕੈ ਅਪਨੋ ਹਾਥ ਅਗਾਰੀ। ਭੂਤ ਪ੍ਰੇਤ ਕੋ ਜਾਇ ਦਿਖਾਰੀ। ਪਰੀ ਤਪਤ ਦੀਰਘ ਤਿਨ ਮਾਂਹੀ। ਛਿਨ ਭਰ ਥਿਰਨੋ ਜਾਇ ਤਹਿੰ ਨਾਂਹੀ ॥੫॥ਜਰੇ ਜਾਤ[9]ਤਿਨ ਕੇਰ ਸਰੀਰਾ।ਭਏ ਅਧੀਰ ਸੰਭਾਰਿ ਨ ਚੀਰਾ[10]।ਪਿਤਾ ਪੁੱਤ੍ਰ ਕੋ ਨਹਿਨ ਸੰਭਾਰੈ। ਭ੍ਰਾਤ ਭ੍ਰਾਤ ਕੋ ਛੋਰਿ ਪਧਾਰੈ॥੬॥ਇਸਤ੍ਰੀ ਤਯਾਗ ਚਲੇ ਪਤਿ ਪ੍ਰੇਤ। ਕਿਤੇ ਪਰੇ ਧਰ ਹੋਇ ਅਚੇਤ[11]। ਹਲਾ ਚਲੀ ਐਸੇ ਤਿਨਿ ਪਰੀ।ਗਏ ਥਾਨ ਤਜਿ ਥਿਰੇ ਨ ਘਰੀ[12]॥੭॥ਹਾਹਾਕਾਰ ਕਰਤਿ ਭਜਿਚਲੇ। ਸਕਲ ਦਿਸ਼ਨਿ ਹੁਇ ਸਕਹਿੰ ਨ ਖਲੇ। ਜਸੋਂ ਜਸੋਂ ਛਰੀ ਹਿਲਾਵਨ ਕਰਿਹੀਂ। ਤਸੋਂ ਤਸੋਂ ਤਪਤ ਤਿਨਹੁੰ ਪਰ ਪਰਿਹੀ॥੮॥ਕੇਤਿਕ ਹਾਥ ਜੋਰਿ ਕਹਿ ਬਿਨੈ। 'ਤਜਹੁ ਹਮੈਂ ਨਹਿੰ ਨਾਹਕ ਹਨੈ'[13]। ਕਿਤਿਕ ਕਾਲ ਕੋ ਉਤਰਨੋ ਡੇਰਾ। ਹਮਹਿ ਸੰਭਾਰਨਿ ਦਿਹੁ ਇਸੁ ਬੇਰਾ॥੯॥ ਛਰੀ ਨ ਚੈਚਲ ਕਰਹੁ[14]

---

[1]ਪੁੱਤ੍ਰਾਂ ਦੇ ਜੀ ਵਿਚ ਇਹ ਹੈਂਕਾਰ ਹੈ ਕਿ 'ਸਾਡਾ ਪਿਤਾ ਹੈ' ਇਸ ਲਈ ਰਿਦੇ ਵਿਚ ਸੇਵਾ ਦਾ ਭਾਵ ਨਹੀਂ ਰੱਖਦੇ। [2]ਉੱਚਾ ਪਦ, ਭਾਵ ਜਗਤ ਗੁਰਤਾ ਦਾ ਪਦ। [3]ਪਿਛਲੇ ਪੈਰੀਂ। [4]ਮਧਰਾ। [5]ਪਰ ਸਭਨਾਂ ਦੇ ਬੜੇ ਵਡੇ ਆਸਰਾ ਹਨ। (ਅ) ਬੜੇ ਵਡੇ ਹਨ ਤੇ ਸਭ ਦੇ ਓਹ ਆਸਰਾ ਹਨ। [6](ਲੰਮੇ) ਪੈਕੇ। [7]ਗੁਰਾਂ ਦੇ ਹੱਥ ਦੀ। [8]ਉਠਾਈ ਹੋਈ। [9]ਸੜਦੇ ਜਾਂਦੇ ਹਨ। [10]ਬਸਤਰਾਂ ਦੀ ਸੰਭਾਲ ਨਹੀਂ। [11]ਬੇਸੁਧ। [12]ਠਹਿਰੇ ਨਾਂ ਇਕ ਘੜੀ ਭੀ। [13]ਨਿਹੱਕੇ ਨਾਂ ਮਾਰੋ। [14]ਹਿਲਾਓ ਨਾਂ।

*ਪਾ:–ਪੰਥ ਨ੍ਰਿਭੈ। †ਪਾ:–ਛਰੀ ਗੁਰੂ ਕੀ ਕਰ ਮੈਂ ਧਾਰੀ।

ਅਗਾਰੀ। ਚਲੇ ਜਾਹਿ ਹਮ ਤੂਰਨ ਧਾਰੀ'। ਇਸ ਪ੍ਰਕਾਰ ਮਾਚਨੋ ਜਬਿ ਰੌਰਾ। ਸਗਰੇ ਗਏ ਛੋਰਿ ਤਬਿ ਠੌਰਾ ॥ ੧੦ ॥ ਹੁਤੀ ਦੇਵਲੀ ਇਕ ਤਿਨ ਮਾਂਹੀਕੋਤਿਕ ਕਾਲ ਗਰਭ ਧਰਿ ਭਾਂਹੀ।ਹੁਤੋ ਸਮੀਪ ਪ੍ਰਸੂਤ ਸਮੈਂ ਤਿਹ। ਪਰਨੋ ਸ਼ੋਰ ਔਚਕ ਹੀ ਦ੍ਰਿਗ ਲਹਿ[1] ॥ ੧੧ ॥ ਭਏ ਤ੍ਰਾਸ ਉਰ, ਭਾਜ ਪਧਾਰੀ[2]। ਨਹਿ ਢਿਗ ਦੇਖਨੋ ਪਤਿ ਰਖਵਾਰੀ। ਬਿਹਬਲ ਦੌਰਤਿ ਤ੍ਰਾਸਤਿ ਹੋਈ। ਗਿਰਨੋ ਗਰਭ ਤਬਿ ਸਿਸ[3] ਕੇ ਦੋਈ ॥ ੧੨ ॥ ਹੁਤੋ ਜ੍ਵਾਰ ਕੋ ਤਹਾਂ ਕਿਦਾਰਾ[4]। ਊਪਰ ਕਟੀ ਹੁਈ ਤਿਸ ਬਾਰਾ। ਇਕ ਕੇ ਦ੍ਰਿਗ ਸੋਂ ਲਗਨੋ ਫਿਰੈਂਡਾ[5]। ਚੁਭਨੋ ਬੀਚ ਸੋ ਕੀਨਸਿ ਖੰਡਾ[6] ॥ ੧੩ ॥ ਕਾਣਾ ਦੇਵ ਬਿਦਤ ਜਗ ਅਹੈ। ਦੁਰਗ ਬਠਿੰਡੇ ਬਿਚ ਜੋ ਰਹੈ।ਸ਼੍ਰੀ ਕਲਗੀਧਰ ਜਾਇ ਨਿਕਾਸਨੋ। ਜਿਸ ਤੇ ਸਭਿ ਮਹਿ ਨਾਮ ਪ੍ਰਕਾਸ਼ਨੋ ॥੧੪॥ ਗਿਰਨੋ ਦੂਸਰੋ ਭੁਜ ਕੇ ਭਾਰ।ਸੋ ਟੂਟੀ ਪਰ ਖੇਤ ਮਝਾਰ[7]। ਦੋਨਹੁ ਕੋ ਤਿਨ ਲਿਯੋ ਉਚਾਇ।ਬਸਤ੍ਰ ਲਪੇਟਨੋ ਰਖੇ ਬਚਾਇ ॥ ੧੫ ॥ ਕੋਤਿਕ ਸੰਮਤ ਮਹਿ ਕੇ ਜ੍ਵਾਨ। ਬਸੇ ਸੁ ਦੋਨਹੁ ਕਰਿ ਨਿਜ ਥਾਨ। ਇਕ ਮਸੂਰਪੁਰ* ਬਾਸਾ ਪਾਯੋ। ਬੀਚ ਬਠਿੰਡੇ ਦੁਤਿਯ ਬਸਾਯੋ ॥ ੧੬ ॥ ਇਸ ਪ੍ਰਕਾਰ ਦੇਵਨਿ ਗਤਿ[8] ਹੋਈ। ਭੂਤ ਪ੍ਰੇਤ†

---

[1]ਅਚਾਨਕ ਹੀ ਅੱਖੀਂ ਡਿੱਠਾ। [2]ਉਠ ਨੱਠੀ। [3]ਬੱਚੇ। [4]ਖੇਤ। [5]ਟਾਂਡੇ ਦਾ ਮੁੱਢ। [6](ਅੱਖ) ਫੋੜ ਦਿੱਤੀ। [7]ਖੇਤ ਵਿਚ ਜ਼ਿਗਕੇ। [8]ਦੇਉ ਜਾਂ ਅਦੇਵਾਂ ਦੀ ਹਾਲਤ ਹੋਈ।

*ਇਹ ਜਗਾ ਧੂਰੀ ਤੋਂ ਪਟਿਆਲੇ ਦੇ ਵਿਚ ਛੀਟਾਂ ਵਾਲੇ ਸਟੇਸ਼ਨ ਤੋਂ ਨੇੜੇ ਦੱਸੀਦੀ ਹੈ।

†ਪ੍ਰੇਤ ਨਾਮ ਹੈ ਚਲੇ ਗਏ ਦਾ। ਮੁਰਾਦ ਹੈ ਸ਼ਰੀਰ ਤਿਆਗ ਚੁੱਕੀਆਂ ਰੂਹਾਂ ਤੋਂ। ਪਰੰਤੂ ਪ੍ਰੇਤ ਦਾ ਵਿਸ਼ੇਸ਼ ਅਰਥ ਓਹ ਸ਼ਰੀਰ ਤਿਆਗ ਚੁਕੀਆਂ ਰੂਹਾਂ ਦਾ ਲਿਆ ਜਾਂਦਾ ਹੈ ਜੋ ਆਪਣੇ ਕਰਮਾਂ ਤੇ ਵਾਸ਼ਨਾ ਕਰਕੇ ਭਾਰੀਆਂ ਮਲੀਨ ਤੇ ਭੈੜੇ ਪ੍ਰਭਾਵ ਵਾਲੀਆਂ ਹਨ ਜਿਨ੍ਹਾਂ ਨੇ ਜੀਵਨ ਪਾਪ, ਅਨਰਥ ਤੇ ਜ਼ੁਲਮਾਂ ਵਿਚ ਬਿਤਾਇਆ ਹੈ, ਓਹ ਪਾਪਾਂ ਦੇ ਬੋਝ ਕਰਕੇ ਧਰਤੀ ਦੇ ਉਪਰ ਹੀ ਭਟਕਦੀਆਂ ਹਨ, ਏ ਆਪਣੇ ਦ੍ਰਿੜ ਭਰਮ ਵਿਚ ਮਨੁੱਖਾਂ ਵਾਂਙੂ ਜੀਵਨ ਸਮਝਕੇ ਸਾਰੇ ਕਾਰੇ ਕਰਦੀਆਂ ਹਨ, ਪਛੁਤਾਵੇ ਆਦਿ ਦੇ ਦੁਖ ਬੀ ਝੱਲਦੀਆਂ ਹਨ। ਗੁਰਬਾਣੀ ਵਿਚ ਆਇਆ ਹੈ 'ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥' ਇਨ੍ਹਾਂ ਨੂੰ ਆਪਣੇ ਲਿੰਗ ਸ਼ਰੀਰ, ਸ਼ਰੀਰ ਵਰਗੇ ਭਾਸਦੇ ਹਨ। ਖਾਣਾ ਪੀਣਾ ਪਹਿਨਣਾਂ ਆਦਿ ਉਵੇਂ ਹੀ ਭਾਸਦਾ ਹੈ। ਪਰਮੇਸ਼ੁਰ ਦੇ ਨਾਮ ਵਾਲੇ, ਭਗਤੀ ਵਾਲੇ, ਯੋਗ ਸੱਤਜਾ ਵਾਲੇ ਤੋਂ ਇਨ੍ਹਾਂ ਨੂੰ ਸੇਕ ਆਉਂਦਾ ਹੈ, ਡਰ ਖਾਂਦੇ ਤੇ ਦੂਰ ਭਜਦੇ ਹਨ। ਪੱਛਮੀ ਲੋਕਾਂ ਨੇ ਬੀ ਸਪਿਰਚਯੁਲਿਜ਼ਮ ਦੀ ਵਿੱਦਜਾ ਲੱਭੀ ਹੈ, ਓਹ ਬੀ ਇਨ੍ਹਾਂ ਗੱਲਾਂ ਨੂੰ ਸਹੀ ਕਰਦੇ ਹਨ। ਕੁਰਾਨ, ਅੰਜੀਲ, ਪੁਰ ਨ ਆਦਿ ਸਾਰੇ ਧਰਮ ਪੁਸਤਕਾਂ ਵਿਚ ਬੀ ਜ਼ਿਕਰ ਹਨ ਪਰੰਤੂ ਆਮ ਵਰਤਾਰੇ ਵਿਚ ਜੋ ਲੋਕੀ ਤਮਾਸ਼ੇ ਕਰਦੇ ਹਨ ਓਹ ਅਕਸਰ ਪਖੰਡ ਹੁੰਦੇ ਹਨ।

ਤਹਿੰ ਰਹਨੋ ਨ ਕੋਈ। ਖਰੇ ਭਏ ਸ਼੍ਰੀ ਅਮਰ ਸਥਾਨ। ਕੀਨ ਬਿਲੋਕਨ ਚਾਰੁ ਮਹਾਨ ॥੧੭॥ ਨਿਕਟ ਬਿਪਾਸਾ[1] ਬਹੈ ਪ੍ਰਵਾਹੂ। ਜੁਕਤ ਤਰੰਗ ਬਿਮਲ ਜਲ ਮਾਂਹੂ*[2]।ਚੱਕ੍ਰਵਾਕ[3]ਤੇ ਆਦਿ ਬਿਹੰਗਾ॥ਬਹੁ ਸ਼ਬਦਾਇ[4],ਮਾਨੁ ਜਿਮ ਗੰਗਾ ॥ ੧੮ ॥ ਸੁੰਦਰ ਪੁਲਨਿ[5] ਸਥਾਨ ਜਿਸੀ ਕੇ। ਸਿਕਤਾ ਮ੍ਰਿਦੁ ਜੁਗ ਤੀਰ[6] ਤਿਸੀਕੇ। ਲਵਪੁਰਿ ਆਦਿ ਗਮਨ ਤਹਿੰ ਰਾਹੂ[7]। ਇਤ ਦਿੱਲੀ ਪਹੁੰਚਤਿ ਸੋ ਜਾਹੂ[8] ॥ ੧੯ ॥ ਘਾਟ ਉਤਾਰ ਪਾਰ ਉਤਰੈਬੇ। ਆਵਤਿ ਜਾਤ ਲੋਕ ਠਹਿਰੈਬੇ। ਤੀਰ ਬਿਪਾਸਾ ਸੁੰਦਰ ਥਾਨੂ।ਊਚੋ ਸ਼ੋਭਤਿ,ਦੇਖਿ ਮਹਾਂਨੂੰ[9] ॥ ੨੦ ॥ ਜਿਮ ਸ਼੍ਰੀ ਅੰਗਦ ਆਗਜਾ ਦੀਨਸਿ। ਸੱਤਿਨਾਮ ਕਹਿ ਜਲ ਕਰ ਲੀਨਸਿ। ਛਿਰਕਨ ਕਰਨੋ ਸਥਾਨ ਚੁਫੇਰੇ। ਫੇਰ ਨ ਆਵਹਿੰ ਪ੍ਰੇਤਨਿ ਡੇਰੇ[10] ॥ ੨੧ ॥ ਛਰੀ ਧਰੀ ਕਰ ਸ਼੍ਰੀ ਗੁਰ ਕਰ ਕੀ[11]। ਕਰੀ ਲਕੀਰ ਜਿਤੀ ਧਰ ਪੁਰਿਕੀ[12]। ਬਹੁਰ ਮੰਗਾਯਹੁ ਬਹੁ ਮਿਸ਼ਟਾਨਾ[13]। ਹਰਖਨੋ ਗੋਂਦਾ ਧਨੀ ਮਹਾਨਾ ॥ ੨੨ ॥ ਖਰੇ ਹੋਇ ਸ਼੍ਰੀ ਅਮਰ ਸੁਜਾਨੇ। ਹਾਥ ਜੋਰਿ ਅਰਦਾਸ ਬਖਾਨੇ।ਸ਼੍ਰੀ ਨਾਨਕ ਸ਼੍ਰੀਅੰਗਦ ਨਾਮੂ।ਸਿਮਰਿ ਸਿਮਰਿ ਆਨਨ ਅਭਿਰਾਮੂ[14] ॥ ੨੩ ॥ ਅਰਪਨ ਕਰਨੋ ਸਕਲ ਮਿਸ਼ਟਾਨੂ। ਪੁਨਹੁ ਸਭਿਨਿ ਕੋ ਬਾਂਟਨ ਠਾਨੂ[15]। ਪੂਰਬ ਦਿਸ਼ਾ ਧਰਾ ਪਟਵਾਈ। ਏਕਸਾਰ ਸੁੰਦਰ ਬਨਵਾਈ।੨੪। ਸ਼੍ਰੀ ਨਾਨਕ ਕੇ ਚਰਨ ਮਨਾਏ। ਨਗਰ ਨੀਵ ਧਰਿ ਚਿਨਬੇ[16] ਲਾਏ।ਤਥਿ ਤੇ ਬਹੁਰ ਨ ਭੂਤ ਨ ਪ੍ਰੇਤ। ਨਹਿੰ ਦੇਖੇ ਜੋ ਚਾਹਿੰ ਨਿਕੇਤ ॥੨੫॥ ਪੂਰਬ ਸਦਨ ਬਨਾਵਹਿ ਕੋਊ। ਪ੍ਰੇਤ ਬਿਦਾਰਤਿ ਚਾਹਤਿ ਸੋਊ। ਚਿਨਨੋ ਜਿਤੋ ਸੋ ਬਨਨੋ ਰਹਨੋ ਹੈ। ਗੋਂਦੇ ਦੇਖਿ ਅਨੰਦ ਲਹਨੋ ਹੈ ॥ ੨੬ ॥ ਬਹੁ ਧਨ ਖਰਚ ਮਜੂਰ ਲਗਾਏ। ਕਰਤੇ ਕਾਰੀਗਰ[17] ਸਮੁਦਾਏ। ਤਥਿ ਸ਼੍ਰੀ ਅਮਰ ਬਿਚਾਰ ਕਰਨੋ ਹੈ। ਤਿਸ ਗੋਂਦੇ ਪਰ ਨਾਮ ਧਰਨੋ ਹੈ ॥੨੭॥ ਗੋਇੰਦਵਾਲ ਉਚਾਰਿ ਸੁਨਾਯੋ। ਭਯੋ ਨਾਮ ਪੁਰਿ ਕੋ ਬਿਦਤਾਯੋ। ਕੇਤਿਕ ਸਦਨ ਤਯਾਰ ਕਰਿਵਾਏ। ਸ਼੍ਰੀ

[1,2]ਕੋਲ ਬਿਆਸਾ ਦਾ ਪ੍ਰਵਾਹ ਵਹਿੰਦਾ ਹੈ (ਜਿਸ) ਵਿਚ ਉੱਜਲ ਜਲ ਲਹਿਰਾਂ ਸਮੇਤ ਹੈ। [3]ਚਕਵਾ। [4]ਬੋਲਦੇ ਹਨ। [5]ਨਦੀ ਦਾ ਕਿਨਾਰਾ, (ਅ) ਕਿਨਾਰੇ ਦੀ ਭੋਂ ਜੋ ਹੁਣੇ ਪਾਣੀ ਹੇਠੋਂ ਨਿਕਲੀ ਹੋਵੇ ਸੋ ਪੁਲਿਨ। [6]ਕੋਮਲ ਰੇਤ ਦੇ ਦੋਨੋਂ ਕੰਢੇ। [7]ਲਹੌਰ ਆਦਿ ਜਾਣ ਲਈ ਉਥੋਂ ਰਾਹ ਸੀ। [8]ਇਧਰ ਦਿੱਲੀ ਜਾਣ ਵਾਲੇ ਪਹੁੰਚਦੇ ਸੀ। [9]ਦੇਖਣ ਵਿਚ ਸ੍ਰੇਸ਼ਟ। [10]ਪ੍ਰੇਤਾਂ ਦੇ ਡੇਰੇ। [11]ਸ਼੍ਰੀ ਗੁਰੂ ਜੀ ਦੇ ਹੱਥ ਵਾਲੀ ਛੜੀ ਹੱਥ ਵਿਚ ਫੜੀ। [12]ਧਰਤੀ ਸ਼ਹਿਰ ਦੀ। [13]ਮਿੱਠਾ। [14]ਸੁੰਦਰ ਮੁੱਹ ਤੋਂ। [15]ਵੰਡ ਦਿੱਤਾ। [16]ਉਸਾਰਨ। [17]ਉਸਾਰਨ ਵਾਲੇ।

*ਪਾਃ—ਪਾਹੂ।

ਅੰਗਦ ਕੇ ਦਰਸ਼ਨ ਆਏ ॥ ੨੮ ॥ ਬੰਦਨ ਠਾਨੀ ਹੋਇ ਅਧੀਨਾ। ਭਨਤਿ ਬਿਨੈ ਬਨਿ ਆਗੈ ਦੀਨਾ[1]। 'ਰਾਵਰਿ ਕੀ ਆਗਜਾ ਜਿਮਿ ਹੋਈ। ਸੁਧਰਸੋ ਕਾਜ ਭਯੋ ਪੁਰਿ ਸੋਈ[2] ॥੨੯॥ ਲਗੇ ਮਜੂਰ ਕਰਤਿ ਹੈਂ ਕਾਰੇ। ਕੇਤਿਕ ਕਰੇ ਨਿਕੇਤ ਸੁ ਤਯਾਰੇ'। ਸ਼੍ਰੀ ਅੰਗਦ ਸੁਨਿ ਭਏ ਪ੍ਰਸੰਨ। 'ਪੁਰਖਾ ਅਬਿ ਐਸੇ ਬਚ ਮੰਨਿ ॥੩੦॥ ਨਿਜ ਪਰਵਾਰ ਹਕਾਰਹੁ ਸਾਰਾ। ਬਸਹੁ ਤਹਾਂ ਸੁਖ ਲਹਹੁ ਉਦਾਰਾ। ਅਪਰ ਜਿ ਆਵਹਿਂ ਬਸਿਬੇ ਕਾਰਨ। ਤਿਨਹਿਂ ਬਸਾਵਹੁ ਸਦਨ ਉਸਾਰਨ॥੩੧॥ ਬਾਸ ਤੁਮਾਰ ਸਮੀਪ ਹਮਾਰੇ। ਮਿਲਹੁ ਚਹਹੁ ਰਹਿ ਸਦਨ ਮਝਾਰੇ। ਅਬਿ ਬਾਸਰਕੇ ਗ੍ਰਾਮ ਸਿਧਾਰਹੁ। ਮਿਲਹੁ ਸਭਿਨਿ ਸੋਂ ਕਰਿ ਹਿਤਕਾਰਹੁ[3] ॥੩੨॥ ਚਿਰੈਕਾਲ ਬੀਤਾ ਤੁਝ ਆਏ। ਨਹਿਂ ਕੁਟੈਬ ਸੋਂ ਮਿਲਸੋ ਸਿਧਾਏ[4]। ਲੈ ਆਵਹੁ, ਜਾਵਹੁ ਤਤਕਾਲ। ਕਰਹੁ ਬਾਸ ਅਬਿ ਗੋਇੰਦਵਾਲ' ॥੩੩॥ ਆਇਸੁ ਪਾਇ ਗੁਰੂ ਕੀ ਗਏ। ਸਭਿ ਲੋਕਨ ਸੰਗਿ ਮਿਲਤੇ ਭਏ। 'ਗੁਰ ਪ੍ਰਸੰਨ ਭੇ' ਕਥਾ ਸੁਨਾਈ। 'ਦਈ ਮੋਹਿ ਸਭਿ ਭਾਂਤਿ ਬਡਾਈ ॥੩੪॥ ਅਬਿ ਗੁਰ ਹੁਕਮ ਭਯੋ ਇਸ ਢਾਲ।–ਬਸਹੁ ਜਾਇ ਕਰਿ ਗੋਇੰਦਵਾਲ–।ਦੇਰਿ ਨ ਕਰਹੁ ਚਲਹੁ ਮਮ ਸੰਗ। ਪੁਰਿ ਸੁੰਦਰ ਘਨ ਹੋਹਿ ਉਤੰਗ[5]' ॥ ੩੫ ॥ ਜੋਤਿਕ ਮਾਨੇ ਬਾਕ ਭਨੇ ਜਬਿ। ਉਠਿ ਸ਼੍ਰੀ ਅਮਰ ਸੰਗਿ ਭੇ ਸੋ ਸਭਿ।ਪਹੁੰਚੇ ਗੋਇੰਦਵਾਲ ਸੁ ਜਾਇ।ਬਸੇ ਠਾਨਿ ਰੁਚ ਸਭਿ ਸੁਖ ਪਾਇ ॥੩੬॥ ਸ਼੍ਰੀ ਅੰਗਦ ਕੇ ਦਰਸ਼ਨ ਕਾਰਨ। ਜਾਇ ਖਡੂਰ ਸੁ ਕਰਹਿਂ ਨਿਹਾਰਨ[6]। ਪਾਛਲ ਪਾਂਇ ਚਲਹਿਂ ਜਬਿ ਆਵੈਂ। ਤੀਨ ਕੋਸ ਲਗ ਏਵ ਸਿਧਾਵੈਂ ॥੩੭॥ ਤਹਾਂ ਖਰੇ ਹੁਇ ਬੰਦਨ ਠਾਨਹਿਂ। ਪੁਨ ਘਰ ਦਿਸ਼ ਮੁਖ ਕਰਹਿਂ ਪਯਾਨਹਿਂ। ਕੇਤਿਕ ਸਿੱਖਨ ਤੇ ਸੁਨਿ ਔਰ[7]।ਜਲ ਗਾਗਰ ਆਨਤਿ ਇਸ ਠੌਰ ॥੩੮ ॥ ਨਦੀ ਬਿਪਾਸਾ ਤੇ ਭਰਿ ਲਯਾਵਹਿਂ। ਸ਼੍ਰੀ ਗੁਰ ਕੋ ਇਸ਼ਨਾਨ ਕਰਾਵਹਿਂ। ਲੈਨਿ ਜਾਹਿਂ ਚਲਿ ਪਾਛਲ ਓਰ[8]। ਆਨਨ ਰਾਖਹਿਂ ਤਬਿ ਗੁਰ ਓਰ ॥ ੩੯ ॥ ਇਸ ਥਲ ਆਵਹਿਂ ਸੀਸ ਨਿਵਾਵਹਿਂ। ਪੁਨ ਸਲਿਤਾ ਦਿਸ਼ ਮੁਖ ਕਰਿ ਜਾਵਹਿਂ। ਨਿਤਿ ਪ੍ਰਤਿ ਕਰਹਿਂ ਇਸੀ ਬਿਧਿ ਕਾਰ। ਇਮਿ ਸੇਵਹਿਂ ਸ਼੍ਰੀ ਗੁਰ ਦਰਬਾਰ ॥੪੦॥ਪਰਸਰਾਮ ਤਪ ਤਪੇ ਬਿਸਾਲਾ। ਬਰਖ ਹਜਾਰਹੁ

[1](ਗੁਰੂ ਜੀ) ਅੱਗੇ ਦੀਨ ਬਣਕੇ। [2]ਉਹ (ਕਾਜ) ਪੂਰਾ ਹੋ ਗਿਆ (ਅ) ਉਹ ਕਾਜ ਸੋਹਰ ਗਿਆ ਤੇ ਸ਼ਹਿਰ ਵਸ ਗਿਆ ਹੈ।[3]ਭਾਵ ਹਿਤ ਪੂਰਬਕ। [4]ਜਾ ਕੇ ਨਹੀਂ ਮਿਲੋ। [5]ਉੱਚੇ ਘਰ। [6]ਦਰਸ਼ਨ
[7]ਕਈ ਸਿੱਖਾਂ ਤੋਂ (ਇਕ) ਹੋਰ ਗੱਲ ਸੁਣੀ ਹੈ ਕਿ। [8]ਪਿਛਲੇ ਪੈਰੀਂ।

ਬਨ[1] ਸਭਿ ਕਾਲਾ। ਪ੍ਰਾਪਤਿ ਕਲਾ ਬਿਸ਼ਨੁ ਕੀ ਚਾਰੁ। ਭਯੋ ਨ ਤਊ ਬਡੋ ਅਵਤਾਰ ॥੪੧॥ ਇਨਹੁੰ ਇਕਾਦਸ਼ ਸੰਮਤ ਮਾਂਹੀ। ਸੇਵਾ ਕਰੀ ਰਿਝਾਏ ਤਾਂਹੀ। ਪੂਰਨ ਭਏ ਪ੍ਰਭੂ ਅਵਤਾਰੇ। ਜਗ ਮਹਿੰ ਦਾਸ ਉਧਾਰ ਹਜ਼ਾਰੇ॥ ੪੨ ॥ ਯਾਂਤੇ ਸਤਿਗੁਰ ਅਰੁ ਸਤਿਸੰਗ। ਇਨਕੀ ਸੇਵਾ ਅਧਿਕ ਉਤੰਗ। ਬਰਖ ਹਜ਼ਾਰਹੁੰ ਤਪ ਜੇ ਘਾਲੇ। ਤਿਨ ਤੇ ਸੇਵਾ ਅਹੈ ਬਿਸਾਲੇ ॥੪੩॥ ਜਥਿ ਕਥਿ ਅਥਿ ਅਰੁ ਆਗੇ ਕੇਈ। ਸੇਵ ਬਿਖੈ ਮਨ ਲਾਵਹਿ ਜੇਈ। ਤਿਨ ਕੋ ਬਹੁਰ ਨ ਕਰਿਬੋ ਰਹਨੋ[2]। ਭੋਗ ਮੋਖ ਦੋਨਹੁੰ ਤਿਹ ਲਹਨੋ ॥੪੪॥ ਸ਼੍ਰੀ ਗੁਰ ਅਮਰਦਾਸ ਕੇ ਭ੍ਰਾਤਾ। ਆਯੋ ਰਾਮਾ ਤਹਾਂ ਜਮਾਤਾ[3]। ਜਿਤਿਕ ਭਤੀਜੇ ਸੋ ਸਭਿ ਆਏ। ਗੋਇੰਦਵਾਲ ਬਸੇ ਘਰ ਪਾਏ ॥੪੫॥ ਇਤਆਦਿਕ ਸਨਬੰਧੀ ਸਾਰੇ। ਆਇ ਬਸੇ ਗੁਰ ਨਿਕਟ ਸੁਖਾਰੇ। ਪ੍ਰਾਪਤਿ ਸਰਬੋਤਮ ਬਡਿਆਈ। ਮਾਨਹਿੰ ਮਾਨਵ ਬਹੁ ਸੁਖ ਪਾਈ ॥੪੬॥ ਸਭਿ ਲਾਯਕ ਸਨਬੰਧੀ ਜਾਨ। ਆਇ ਸਮੀਪ ਬਸੇ ਪੁਰਿ ਥਾਨ। ਸਤਿਗੁਰ ਦੇ ਕਰਿ ਧੀਰਜ ਸਥੋ। ਨਿਕਟਿ ਬਸਾਵਨ ਕੀਨੇ ਤਥੋ ॥੪੭॥ *ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਗੋਇੰਦਵਾਲ' ਪ੍ਰਸੰਗ ਬਰਨਨੰ ਨਾਮ ਉਨਿਬਿੰਸਤੀ ਅੰਸੁ ॥ ੧੯ ॥

੨੦. [ਗੁਰੂ ਜੀ ਨੂੰ ਵਚੁਣ ਦਾ ਮਿਲਣਾ । ਤੇ ਸ਼੍ਰੀ ਗੁਰੂ ਅੰਗਦ ਜੀ ਦੇ ਗੁਣ]

ਦੋਹਰਾ ॥ ਇਕ ਦਿਨ ਸ਼੍ਰੀ ਅੰਗਦ ਗੁਰੂ ਦੇਖਨਿ ਗੋਇੰਦਵਾਲ। ਭਏ ਤਯਾਰ ਚਲਿਬੇ ਤਹਾਂ ਰਿਦਾ ਬਿਸਾਲ ਕ੍ਰਿਪਾਲ॥੧॥ਚੌਪਈ॥ ਸਨੇ ਸਨੇ ਪਗ ਸੋਂ ਮਗ ਚਲੇ। ਪ੍ਰੇਮ ਡੋਰ ਮਹਿੰ ਫਸਿ ਕਰਿ ਭਲੇ। ਨਿਸ ਦਿਨ ਸਤਿਗੁਰ† ਅਮਰ ਅਰਾਧੇ।–ਆਇੰ ਇਹਾਂ ਪਿਖਿ ਅਗਮ ਅਗਾਧੇ[4]–॥੨॥ ਬੈਠੇ ਧਯਾਨ ਲਾਇ ਕਰਿ ਐਸੇ। ਰਹਨੋ ਗਯੋ ਨਹਿੰ ਗੁਰ ਤੇ ਕੈਸੇ[5]। ਖਿਚੇ ਪ੍ਰੇਮ ਤੇ ਮਾਰਗ ਚਲੇ। ਬੰਦਹਿੰ ਚਰਨ ਜੁ ਬਾਹਰ ਮਿਲੇ॥੩॥ਕਿਨਹੁ ਕੀਨਿ ਸੁਧਿ 'ਸ਼੍ਰੀ ਗੁਰ

---

[1]ਜੰਗਲ ਵਿਚ। [2]ਹੋਰ ਕਰਨੀ ਕਰਨ ਦੀ ਲੋੜ ਨਹੀਂ ਰਹੀ। [3]ਜੁਵਾਈ। [4]ਦਿਨ ਰਾਤ ਗੁਰੂ ਅਮਰ ਜੀ ਅਰਾਧਨਾਂ ਕਰਦੇ ਸਨ ਕਿ ਅਗਮ ਅਗਾਧ (ਗੁਰੂ ਅੰਗਦ) ਜੀ ਨੂੰ ਏਥੇ ਆਏ ਵੇਖਾਂ। [5]ਕਿਸੇ ਤਰ੍ਹਾਂ ਨਾ ਰਿਹਾ ਗਿਆ (ਖਡੂਰ) ਗੁਰੂ (ਅੰਗਦ) ਜੀ ਤੋਂ।

*ਇਕ ਲਿਖਤੀ ਨੁਸਖੇ ਵਿਚ ਏਥੇ ਏਹ ਪਾਠ ਵਾਧੂ ਹੈ:–ਗੁਰ ਪ੍ਰਤਾਪ ਤੇ ਨਗਰ ਬਸਾਯੋ। ਬਹੁਰੇ ਨਹੀਂ ਤ੍ਰਾਸ ਕਿਨ ਪਾਯੋ। ਸੁਨਿ ਸੁਨਿ ਨਰ ਗ੍ਰਾਮਨ ਤੇ ਆਵੈਂ। ਦੇਖਿ ਨਗਰ ਕੋ ਸਭਿ ਹਰਖਾਵੈਂ ॥ ੪੮ ॥ ਦੋਹਰਾ ॥ ਬਹੁ ਦਿਨ ਕੋ ਉਜਰਜੋ ਪਰੋ ਅਬ ਗੁਰ ਕਿਰਪਾ ਧਾਰਿ। ਕਰਜੋ ਬਸਾਵਨ ਪੁਰਿ ਮਹਾਂ ਸ੍ਰੋਭਾ ਜਾਂਹਿ ਉਦਾਰ ॥ ੪੯ ॥ †ਪਾ:–ਸ਼੍ਰੀ ਗੁਰੂ।

ਆਏ'। ਸੁਨਿ ਸ਼੍ਰੀ ਅਮਰਦਾਸ ਹਰਖਾਏ। ਲੈਨਿ ਹੇਤ ਉਠਿ ਚਲੇ ਅਗਾਰੀ। –ਦਰਸ਼ਨ ਮਿਲਹਿੰ–ਛੁਟਨੋ ਦ੍ਰਿਗ ਬਾਰੀ[1] ॥ ੪ ॥ ਕੇਤਿਕ ਦੂਰ ਆਗਮਨ ਆਏ। ਦਰਸ਼ਨ ਦੇਖੇ ਤਨ ਪੁਲਕਾਏ[2]। ਬੋਲਨੋ ਜਾਇ ਨ ਗਦਗਦ ਬਾਨੀ। ਹਾਥ ਜੋਰਿ ਕਰਿ ਤੁਸ਼ਨਿ ਠਾਨੀ ॥੫॥ ਦਾਸ ਦਸ਼ਾ ਕੋ ਦੇਖਿ ਕ੍ਰਿਪਾਲਾ। ਕਰ ਸੋਂ ਕਰ ਗਹਿਕਰਿ ਤਿਸ ਕਾਲਾ। ਭਰਨੋ ਅੰਕ ਨਿਜ ਗਰੇ ਲਗਾਯੋ। ਬਹੁ ਪ੍ਰਕਾਰ ਕੋ ਸੁਜਸ ਅਲਾਯੋ ॥੬॥ 'ਧੰਨ ਜਨਮ ਤੇਰੋ ਜਗ ਭਯੋ। ਪ੍ਰੇਮ ਬਿਸਾਲ ਮੋਹਿ ਬਸਿ ਕਯੋ।ਜਹਾਂ ਅਰਾਧਹਿ ਕਰਿਕੈ ਪ੍ਰੇਮ। ਤਹਿੰ ਮੈਂ ਪਹੁਚੋਂ ਇਹ ਮਮ ਨੇਮ ॥੭॥ ਆਜ ਬੈਠਿ ਕਰਿ ਤੋਹਿ ਅਰਾਧਨੋ[3]। ਆਯੋ ਤੁਰਤ ਪ੍ਰੇਮ ਤੇ ਬਾਧਨੋ[4]। ਮੋ ਤੇ ਰਹਨੋ ਜਾਤ ਤਬਿ ਨਾਂਹੀ। ਪ੍ਰੇਮ ਸਮੇਤ ਧਸਾਇ[5] ਮਨ ਮਾਂਹੀ ॥੮॥ ਤੁਵ ਹਿਤ ਕਰਿ[6] ਆਯੋ ਇਤ ਓਰ। ਚਲਹੁ ਦਿਖਾਵਹੁ ਅਪਨੀ ਠੌਰ[7]। ਹਾਥ ਗਹੇ ਆਗੇ ਤਬਿ ਚਲੇ। ਕਰੇ ਦਿਖਾਵਨ ਕੀਨ ਜੁ ਭਲੇ[8] ॥੯॥ ਭਲੀ ਪ੍ਰਕਾਰ ਹੇਰਿ ਕਰਿ ਸਾਰੇ। ਬਹੁਰ ਬਿਪਾਸਾ ਤੀਰ ਸਿਧਾਰੇ। ਅਮਰਦਾਸ ਅਪਨੇ ਸੰਗ ਲੀਨੇ। ਜਾਇ ਕੂਲ ਪਰ ਗੁਰੂ ਅਸੀਨੇ ॥ ੧੦ ॥ ਅਪਰ ਦਾਸ ਨਹਿੰ ਪਾਸ ਤਿਥਾਈਂ। ਇਕ ਸ਼੍ਰੀ ਅਮਰ ਕਿ ਆਪ ਗੁਸਾਈਂ। ਸਲਿਤਾ ਕੂਲ ਸਥਿਤ ਕੋ ਜਾਨਿ[9]। ਜਲਪਤਿ ਪ੍ਰਾਪਤਿ ਭਾ[ਏ] ਤਿਸ ਥਾਨ ॥ ੧੧ ॥ ਰੁਚਿਰ ਜਾਤ ਕੀ ਸਫਰੀ ਏਕਾ[10]। ਆਗੇ ਧਰ ਕਰਿ ਮਸਤਕ ਟੇਕਾ। 'ਸ਼੍ਰੀ ਪ੍ਰਭੁ ਕੀਨ ਪੁਨੀਤ ਸਥਾਨਾ। ਪਦ ਪੰਕਜ ਪਰਸੇ ਜਥਿ ਆਨਾ ॥੧੨॥ ਸਲਿਤਾ ਕੂਲ ਬਸਾਯੋ ਪੁਰਿ ਕੋ। ਕਰਨੋ ਅਨੁਗ੍ਰਹੁ ਅਪਨੇ ਉਰ ਕੋ। ਸਤਿਸੰਗਤ ਸਿਮਰਹਿੰ ਸਤਿਨਾਮੁ। ਕਰਹਿੰ ਸ਼ਨਾਨ ਸੁ ਜਲ ਅਭਿਰਾਮੁ ॥੧੩॥ ਸਲਿਤਾ ਸਫਲ ਹੋਇ ਪਗ ਪਰਸੇ। ਮੈਂ ਭੀ ਰਾਵਰਿ ਕੇ ਪਗ ਦਰਸੇ'। ਸੁਨਿ ਸਤਿਗੁਰ ਬੋਲੇ ਮੁਸ਼ਕਾਈ[11]। 'ਕਰਿ ਸ਼੍ਰੀ ਅਮਰ! ਬਰੁਨ ਸਫਲਾਈ[12] ॥੧੪॥ ਸੰਗਤਿ ਮਹਿੰ ਪ੍ਰਸਾਦਿ ਬਰਤੈ ਹੈਂ।ਸਭਿ ਤੇ ਆਗੇ ਜਲ ਮਹਿੰ ਦੈਹੈਂ। ਨਾਮ ਬਰਨ ਕੋ ਕਰਹਿੰ ਉਚਾਰਿ। ਇਮ ਸਿੱਖਨ ਮਹਿੰ ਰੀਤੀ ਡਾਰਿ* ॥੧੫॥ ਹਾਥ ਜੋਰਿ ਸ਼੍ਰੀ ਅਮਰ ਉਚਾਰੀ। 'ਤਿਮ ਹੁਇ ਜਥਾ ਰਜਾਇ ਤੁਮਾਰੀ'। ਬਹੁਰ ਬਿਦਾ

[1]ਦਰਸ਼ਨ ਮਿਲਣ ਲੱਗਾ ਹੈ, (ਇਹ ਸੋਚ ਕੇ) ਨੈਣਾਂ ਤੋਂ ਜਲ ਛੁੱਟ ਪਿਆ। [2]ਰੋਮ ਖੜੇ ਹੋ ਗਏ। [3]ਤੂੰ ਆਰਾਧਨਾ ਕੀਤੀਹੈ। [4]ਖਿੱਚਿਆ। [5]ਡਾਢ ਜਦੋਂ ਕੋਈ ਧਿਆਵੇ। [6]ਤੇਰੇ ਪ੍ਰੇਮ ਕਰਕੇ (ਅ) ਤੇਰੇ ਵਿਚ ਹਿਤ ਕਰਕੇ। [7]ਉਸਾਰੇ ਸਨ ਜੋਹੜੇ ਚੌਰੀ (ਘਰ)। [8]ਨਦੀ ਕਿਨਾਰੇ ਬੈਠੇ ਜਾਣਕੇ। [9]ਵਰੁਣ ਆਇਆ। [10]ਚੰਗੀ ਕਿਸਮ ਦੀ ਇਕ ਮੱਛੀ। [11]ਮੁਸਕ੍ਰਾਕੇ। [12]ਹੇ ਸ਼੍ਰੀ ਅਮਰ ਦਾਸ! ਵਰੁਣ ਨੂੰ ਸਫਲਤਾ ਦਿਓ। [*ਇਸ ਵਿਚ ਜੀ ਤੁਸੀਂ ਦੇਖੋ ਅਜਕਲ ਪੰਥ ਦੇ ਲੋਕ]

ਹੁਇ ਬਰੁਣ ਪਧਾਰਾ। ਸ਼੍ਰੀ ਅੰਗਦ ਤਬਿ ਬਾਕ ਉਚਾਰਾ ॥ ੧੬ ॥† 'ਇਹ

ਪਿਛਲੇ ਪੰਨੇ ਦੇ *ਨਿਸ਼ਾਨ ਦੀ ਟੂਕ ਇਹ ਹੈ:—

*ਮੁਲਤਾਨ, ਸਿੰਧ ਆਦਿ ਇਲਾਕਿਆਂ ਵਿਚ ਦਰਿਆ ਦੀ ਪੂਜਾ ਕਰਨੇ ਦਾ ਇਕ ਖਾਸ ਮਤ ਹੈ, ਉਡੇਰੇ ਲਾਲ ਨਾਮੇ ਕੋਈ ਇਨ੍ਹਾਂ ਦਾ ਗੁਰੂ ਹੈ। ਇਸ ਪਾਸੇ ਚਲ ਜਦੋਂ ਸਿੱਖੀ ਪ੍ਰਚਾਰ ਹੋਇਆ, ਤਾਂ ਪੁਰਾਤਣ ਰਸਮ ਦਰਿਆ ਵਿਚ ਬਾਂਟਾ ਪਾਉਣ ਦੀ ਨਵੇਂ ਬਣੇ ਸਿੱਖਾਂ ਵਿਚ ਗ਼ਾਲਬਨ ਜਾਰੀ ਰਹੀ ਤੇ ਫਿਰ ਏਵੇਂ ਹੋਰਥੇ ਭੀ ਫੈਲੀ, ਤਦੋਂ ਇਸ ਦਾ ਕਾਰਨ ਸਿੱਖਾਂ ਵਿਚ ਇਹ ਪ੍ਰਵਿਰਤ ਹੋਇਆ ਕਿ ਵਰਣ ਗੁਰੂ ਦਾ ਸੇਵਕ ਹੈ ਉਸ ਸੇਵਕ ਨੂੰ ਛਾਂਦਾ ਮਿਲਦਾ ਹੈ। ਇਸ ਸਮੇਂ ਸਿੱਖਾਂ ਨੇ ਇਸ ਰਸਮ ਨੂੰ ਗੁਰਮਤ ਸਿੱਧਾਂਤ ਦੇ ਪ੍ਰਤਿਕੂਲ ਤੇ ਟਪਲਾ ਦੇਣ ਵਾਲੀ ਸਮਝਕੇ ਤਿਆਗ ਦਿੱਤਾ ਹੈ।

†ਅੰਕ ੧੬ ਦੇ ਅੰਤ ਤੋਂ ਲੈਕੇ ੨੦ ਦੀ ਪਹਿਲੀ ਤੁਕ—ਅਪਰ ਅਹਾਰ ਕੁਛਕ ਤਹਿੰ ਖਾਇ—ਤੁਕ ਦਾ ਪਾਠ ਲਿਖਤ ਦੇ ਪੰਜ ਨੁਸਖਿਆਂ ਵਿਚ, ਜੋ ਸਾਡੀ ਨਜ਼ਰੋਂ ਲੰਘੇ ਹਨ, ਇਹ ਪਾਠ ਇਵੇਂ ਹੈ ਜਿਵੇਂ ਅਸਾਂ ਉੱਪਰ ਮੂਲ ਵਿਚ ਦਿੱਤਾ ਹੈ। ਛਾਪੇ ਦੇ ਉਸ ਨੁਸਖੇ ਵਿਚ ਜੋ ਲਾਹੌਰ ਦੇ ਕਿਸੇ ਬ੍ਰਾਹਮਣ ਮੁਦ੍ਰਿਤ ਕਰਤਾ ਨੇ ਛਪਵਾਇਆ ਤੇ ਆਮ ਪ੍ਰਵਿਰਤ ਹੈ, ਇਸ ਦੀ ਥਾਵੇਂ ਪਾਠ ਇਉਂ ਹੈ:—

ਭਯੋ ਸਮਾ ਪ੍ਰਸਾਦਿ ਕੋ ਜਾਨਜੋ। ਦਾਸ ਏਕ ਕੋ ਬੋਲ ਬਖਾਨਜੋ। 'ਅਬ ਹੀ ਜਾਹੁ ਰਸੋਇਜੇ ਪਾਸ। ਆਨਹੁ ਭੋਜਨ ਤੀਰ ਬਿਪਾਸ' ॥ ੧੭ ॥ ਹੁਤੇ ਦੂਰ ਇਕ ਸਿੱਖ ਬੁਲਾਯੋ। ਤਿਸ ਕੋ ਕਹਿ ਕਰਿ ਨਗਰ ਪਠਾਯੋ। 'ਅਬ ਹੀ ਜਾਹੁ ਲਾਂਗਰੀ ਪਾਸ'। ਹੁਕਮ ਦੀਓ ਸ਼੍ਰੀ ਮੁਖ ਸੁਖਰਾਸ ॥ ੧੮ ॥ ਜਾਇ ਸਿੱਖ ਪਰਸ਼ਾਦ ਲਿਆਯੋ। ਨਦੀ ਪਾਇ ਸਭਿ ਕੋ ਵਰਤਾਯੋ। ਭੋਜਨ ਪਾਇ ਉਠੇ ਜਬ ਸ੍ਵਾਮੀ। ਪੂਰਨ ਬ੍ਰਹਮ ਸਦਾ ਨਿਹਕਾਮੀ ॥ ੧੯ ॥ ਨਿਜ ਦਾਸਨ ਕੇ ਸਦਾ ਸਹਾਇ।

ਸਪਸ਼ਟ ਹੈ ਕਿ ਇਹ ਪਾਠ ਬਦਲਿਆ ਗਿਆ ਹੈ।

ਇਕ ਲਿਖਤੀ ਨੁਸਖੇ ਵਿਚ ਅੰਕ ੧੨ ਦੇ ਮੁੱਢ ਵਿਚ 'ਰੁਚਿਰ ਜਾਤਿ ਕੀ ਸਫਰੀ ਏਕਾ' ਦੀ ਤੁਕ ਵਿਚ 'ਸਫਰੀ ਏਕਾ' ਤੇ ਹੜਤਾਲ ਲਾ ਕੇ 'ਪੁਸ਼ਪ ਅਨੇਕਾ' ਪਾਠ ਬਦਲਿਆ ਹੈ, ਪਰ ਇਸੇ ਬਦਲੇ ਹੋਏ ਪਾਠ ਦੇ ਨਾਲ ਹੀ ਕਿਸੇ ਦਾ ਲਿਖਿਆ ਹੋਇਆ ਸੀ 'ਜਿਨ ਪਾਠ ਹਟਾਇਆ ਹੈ ਗੁਰੂ ਕਾ ਦੇਣਦਾਰ ਹੈ'। ਸੋ ਸਾਬਤ ਹੋ ਗਿਆ ਕਿ ਛਾਪੇ ਦੇ ਨੁਸਖੇ ਦਾ ਪਾਠ ਜੋ ਅਸਾਂ ਉਪਰ ਦਿਖਾਇਆ ਹੈ ਆਖੇਪਕ ਹੈ, ਕਿਸੇ ਮੱਛੀ ਮਾਸ ਤੋਂ ਪ੍ਰਹੇਜ਼ ਕਰਨ ਵਾਲੇ ਲਿਖਾਰੀ ਯਾ ਮੁੱਦ੍ਰਿਤ ਕਰਤਾ ਨੇ ਬਦਲਵਾਇਆ ਹੈ। ਗੁਰ ਸਿੱਖੀ ਵਿਚ ਮਾਸ ਦਾ ਝਗੜਾ ਨਹੀਂ ਹੈ 'ਮਾਸੁ ਮਾਸੁ ਕਰਿ ਮੂਰਖੁ ਝਗੜੈ'। ਭਾਈ ਸੰਤੋਖ ਸਿੰਘ ਜੀ ਪਿੱਛੇ ਗੁਰੂ ਜੀ ਦੇ ਲੰਗਰ ਵਿਚ ਮਹਾਂ ਪ੍ਰਸ਼ਾਦ ਦਾ ਜ਼ਿਕਰ ਕਰ ਆਏ ਹਨ। ਸਾਡਾ ਮਤਲਬ ਏਥੇ ਮਾਸ ਨੂੰ ਵਿਹਤ ਅਵਿਹਤ ਸਿੱਧ ਕਰਨੇ ਤੋਂ ਨਹੀਂ, ਪਰ ਗ੍ਰੰਥ ਦੇ ਪਾਠ ਸ਼ੁਧ ਕਰਨ ਤੋਂ ਹੈ।

ਇਸ ਸਪਸ਼ਟ ਟਿਕਾਣੇ ਤੋਂ ਸਿੱਧ ਹੋ ਗਿਆ ਕਿ ਇਸ ਮਹਾਨ ਗ੍ਰੰਥ ਵਿਚ ਆਖੇਪ ਹੋ ਚੁਕੇ ਹਨ। ਜੋ ਸੱਜਣ ਖਿਆਲ ਕਰਦੇ ਹਨ ਕਿ ਇਸ ਵਿਚ ਆਖੇਪ ਨਹੀਂ ਹੋਏ ਓਹ ਇਸ ਇੱਕੋ ਟਿਕਾਣੇ ਤੋਂ ਤਸੱਲੀ ਕਰ ਸਕਦੇ ਹਨ।

ਸਵਰੀ ਕਰਿ ਤਜਾਰ ਮੰਗਾਵੋ। ਤੁਰਨ ਕਰਿਕੈ ਇਹਾਂ ਲਿਆਵੋ'।ਹੁਤੋ ਦੂਰ ਇਕ ਸਿੱਖ ਬੁਲਾਯੋ। ਤਿਸਕੋ ਦੇ ਕਰਿ ਨਗਰ ਪਠਾਯੋ ॥ ੧੭ ॥ ਲਜਾਯੋ ਤੁਰਤ ਤਜਾਰ ਕਰਿ ਸੋਈ। ਛਾਲਿ ਮਸਾਲੇ ਤਲਿਕੈ ਭੋਈ। ਲੈ ਸ਼੍ਰੀ ਅਮਰ ਅੰਗਾਰੀ ਧਰੀ। ਸੋ ਲੈ ਕਰਿ ਗੁਰ-ਖਾਵਨ ਕਰੀ ॥ ੧੮॥ 'ਮਹਾਂ ਸ੍ਵਾਦ ਇਸ ਆਮਿਖ ਭਯੋ। ਆਗੇ ਕਬਹੁ ਨ ਐਸੇ ਖਯੋ'। ਕਹਿ ਸ਼੍ਰੀ ਅਮਰ'ਜਾਤਿ ਝਖ' ਕੋਈ। ਲਜਾਯੋ ਬਰਨ ਆਪ ਹਿਤ ਸੋਈ' ॥ ੧੯॥ ਅਪਰ ਅਹਾਰ ਕੁਛਕ ਤਹਿੰ ਖਾਇ। ਬਹੁਰ ਉਠੇ ਤਹਿੰ ਤੇ ਸੁਖਦਾਇ। ਅਮਰਦਾਸ ਕੋ ਲੇ ਕਰਿ ਸਾਥ। ਆਏ ਦਿਸ਼ ਖਡੂਰ ਜਗਨਾਥ ॥ ੨੦॥ ਕੇਤਿਕ ਦਿਨ ਸਮੀਪ ਹੀ ਰਾਖੇ। ਜਾਨਿ ਰਿਦੇ ਕੀ ਤਿਨ ਅਭਿਲਾਖੇ। ਸਭਿ ਸਮੀਪ ਕੀ ਸੇਵਾ ਕਰੇ। ਅਸ਼ਟ ਪਹਿਰ ਸਿਮਰਨ ਉਰ ਧਰੇ॥੨੧॥ਦੀਨਸਿ ਆਇਸੁ ਬਹੁਰ ਕ੍ਰਿਪਾਲ। ਚਲਿ ਆਏ ਤਬਿ ਗੋਇੰਦਵਾਲ। ਪਾਛਲ ਦਿਸ਼ ਕੋ ਗਮਨੈਂ ਰਾਹੁ।ਮੁਖ ਰਾਖੈਂ ਸਤਿਗੁਰ ਦਿਸ਼ ਜਾਹੁ॥੨੨॥ਤੀਨ ਕੋਸ ਪਰ ਮਾਥੋ ਟੇਕਿ। ਪੁਨ ਪੁਰਿ ਦਿਸ਼ ਮੁਖ ਕੋਸ ਸੁ ਏਕ। ਸੋ ਅਬਿ ਲੌ ਉਹ ਥਾਨ ਸੁਹਾਵਤਿ। ਬਿਦਤਿ ਅਹੈ ਜਗ ਮੈਂ ਸਿਖ ਗਾਵਤਿ ॥੨੩॥ ਗੋਇੰਦਵਾਲ ਕੋਸ ਤਿਸ ਥਲ ਤੇ। ਜਹਿੰ ਤੇ ਸੁਧੇ ਹੁਇ ਕਰਿ ਚਲਤੇ। ਨਿਸ ਮਹਿੰ ਸਦਨ ਰਹਹਿੰ ਗੁਰ ਆਇਸੁ।ਦਿਨ ਮਹਿੰ ਦਰਸਹਿੰ ਤਹਾਂ ਸਿਧਾਇਸੁ॥੨੪॥ਇਸੀ ਪ੍ਰਕਾਰ ਕਿਤਿਕ ਦਿਨ ਬਿਤੇ।ਪਰਮ ਪ੍ਰਸੰਨ ਗੁਰੂ ਕਰਿ ਲਿਤੇ।ਪ੍ਰੇਮ ਸਹਤ ਮਨ ਨੰਮ੍ਰਿ ਬਿਸਾਲਾ। ਸੇਵਹਿੰ ਚਰਨ ਕਮਲ ਸਭਿ ਕਾਲਾ॥੨੫॥ਸ਼੍ਰੀ ਅੰਗਦ ਸਭਿ ਗੁਨ ਕੇ ਧਾਮ। ਸਦਾ ਸੁਸ਼ੀਲ ਪਰਮ ਨਿਹਕਾਮ। ਭਗਤਿ ਰੂਪ ਧਰਿ ਜਗਤ ਦਿਖਾਯੋ। ਹਰਖ ਨ ਸ਼ੋਕ ਨ ਕਬਿ ਉਰ ਆਯੋ ॥ ੨੬ ॥ ਮਾਨ ਅਮਾਨ[2] ਸਮਾਨ ਮਹਾਨੇ। ਰਾਗ ਨ ਦ੍ਵੈਖ ਕਿਸੀ ਸੋਂ ਠਾਨੇ।ਅਹੈ ਬ੍ਰਹਮ[3] ਨਿਸ਼ਚਲ ਬੁਧਿ ਅੰਤਰ। ਨਿਜ ਸਰੂਪ ਸੋਂ ਲਗੇ ਨਿਰੰਤਰ ॥੨੭॥ ਜਿਸ[4] ਕੋ ਛੁਵੈ ਬਿਕਾਰ ਨ ਕੋਈ*। ਪਹੁੰਚਹਿੰ[5] ਮਨ ਬਾਨੀ ਨਹਿੰ ਦੋਈ†। ਜਾਨਨੀਯ[6] ਬੁਧਿ ਕਰਿਕੈ ਜੋਊ। ਪਦਮ ਪੱਤ੍ਰ ਸਮ ਲਿਪਹਿ ਨ ਸੋਊ[7] ॥੨੮॥ ਸ਼ਸਤ੍ਰਨ ਸੋਂ ਨ ਬਿਨਾਸਜੋ ਜਾਇ। ਅਗਨਿ

---

[1]ਮੱਛੀ। [2]ਆਦਰ ਅਨਾਦਰ। [3]ਸੋਂ ਬ੍ਰਹਮ, ਭਾਵ, ਬ੍ਰਹਮ ਗਯਾਨ। [4]ਭਾਵ ਬ੍ਰਹਮ ਨੂੰ। [5]ਜਿੱਥੇ ਨਹੀਂ ਪਹੁੰਚਦੇ ਭਾਵ ਬ੍ਰਹਮ ਵਿਚ। [6]ਜਾਨਣੇ ਯੋਗ। [7]ਕਵਲ ਫੁੱਲ ਦੇ ਪਤ੍ਰ ਵਾਂਗ ਲਿਪਾਇਮਾਨ ਨਹੀਂ ਹੁੰਦਾ ਜੋ (ਬ੍ਰਹਮ)। *ਪਾਃ—ਕੋਊ। †ਪਾਃ—ਦੋਊ।

ਨ ਜਰਹਿ ਨ ਪਉਨ ਉਡਾਇ । ਜਲ ਨਹਿ ਡੂਬਹਿ, ਨਭ ਨ ਬਿਲਾਇ[1]।
ਜਿਸ ਕੋ ਕਾਲ ਸਕਹਿ ਨਹਿ ਖਾਇ॥੨੯॥ ਜਿਮ ਰੱਜੂ ਅਹਿ ਕੀ ਆਧਾਰ।
ਤਿਮ ਪ੍ਰਪੰਚ ਇਹੁ ਤਿਸਹਿ ਮਝਾਰ। ਸੂਰਜ ਆਦਿ ਜੋਤਿ ਕੀ ਜੋਤਿ।
ਜਿਸ ਅਲੇਖ ਕਰਿ ਸਕਲ ਉਦੋਤਿ[2] ॥੩੦॥ ਸੂਖਮ ਤੇ ਸੂਖਮ ਨਿਤਿ ਰਹੈ।
ਇੰਦ੍ਰੀ ਜੁਤਿ ਮਨ ਜਿਸ ਨਹਿ ਲਹੈ[3]। ਸਦਾ ਮਹਿਦ ਤੇ ਜੋ ਮਹੀਆਨ[4]।
ਪਾਰ ਨ ਪਾਵਹਿ ਸ਼ਕਤੀਵਾਨ ॥੩੧॥ ਪ੍ਰਗਟ ਬਿਸਾਲ ਜਾਨੀਅਤਿ ਐਸੇ।
ਜਿਸ ਬਿਨ ਫੁਰਹਿ ਨਿਮੇਖ[5] ਨ ਕੈਸੇ। ਦੁਰਨੋ ਮਹਾਨ, ਨ ਜਾਨਨੋ ਜਾਇ।
ਰੂਪ ਰੰਗ ਕੁਛ ਹੈ ਨ ਲਖਾਇ ॥੩੨॥ ਅਚਰਜ ਰੂਪ ਜੁ ਐਸੋ ਅਹੈ। ਤਿਸ
ਕੋ ਨਾਮ'ਵਾਹਿ'ਕਰਿ ਕਹੈਂ'ਗੋ।'ਤਮ ਜੜ ਅਗਜਾਨ ਅਨਿੱਤ। ਕਰਿ ਪ੍ਰਕਾਸ਼
ਚੇਤਨ 'ਰੁ' ਨਿੱਤ* ॥ ੩੩ ॥ ਐਸੋ ਨਾਮ ਵਾਹਿਗੁਰੂ ਜੋਈ। ਸ੍ਰੀ ਅੰਗਦ
ਬਪੁ ਧਰਿ ਕਰਿ ਸੋਈ। ਜਗਤ ਬਿਖੈ ਬਨਿ ਭਗਤਿ ਦਿਖਾਵੈਂ। ਨਹਿ ਸਰੂਪ
ਅਪਨੋ ਬਿਦਤਾਵੈਂ ॥ ੩੪ ॥ ਕਰਨੋ ਸਿਮਰਨ ਸ਼੍ਰੀ ਸਤਿਨਾਮ। ਉਪਦੇਸ਼ਤਿ
ਜਗ ਕੋ ਬਸਿ ਧਾਮ। ਸਤਿ ਸੰਗਤਿ ਸੇਵਨ ਸਿਖਰਾਵੈਂ। ਭਾਉ ਭਗਤਿ ਕੀ
ਰੀਤਿ ਚਲਾਵੈਂ ॥੩੫॥'ਸ਼੍ਰੀ ਪਰਮੇਸ਼ੁਰ ਕੇ ਹਮ ਦਾਸ। ਨਿਰਹੰਕਾਰ ਅਲੋਭ
ਨਿਰਾਸੁ। ਪਰਮੇਸ਼ੁਰ ਭਾਣਾ ਸ਼ੁਭ ਭਾਵਨ। ਕਾਯਾਂ ਤੇ ਹੰਤਾ ਸੁ ਉਠਾਵਨ॥
੩੬॥ ਨਿਤ ਸੰਤਨਿ ਕੀ ਸੇਵਾ ਕਰਨੀ। ਸਤਿ ਸੰਗਤਿ ਮਹਿ ਚਿਤ ਬ੍ਰਿਤਿ
ਧਰਨੀ। ਆਪਾ ਨਹੀਂ ਜਨਾਵਨ ਕਰਨੋ। ਦਾਸਨ ਦਾਸ ਦਾਸ ਨਿਜ
ਬਰਨੋ[6] ॥੩੭॥ ਪਰਮ ਪ੍ਰੇਮ ਪਰਮੇਸੁਰ ਮਾਂਹੀ। ਬਿਨਤੀ ਕਰਨ,–ਸੁ ਮੈਂ ਕੁਛ
ਨਾਂਹੀ[7]। ਕਰਨ ਕਰਾਵਨ ਕੋ ਇਕ ਦਾਤਾ। ਪੂਰਨ ਸਰਬ ਠੌਰ ਸੌ ਜਾਤਾ[8]-
॥੩੮॥ਸ਼ਬਦ ਗੁਰੂ ਕੇ ਗਾਵਨ ਕਰਨੋ।ਕਿਧੌਂ ਸ਼ਬਦ ਧੁਨਿ ਸ੍ਰੋਨਨਿ ਧਰਨੋ[9]।
ਨਿਸਦਿਨ ਸਿਮਰਹੁ ਸ਼੍ਰੀ ਸਤਿਨਾਮ। ਦੁਹਿ ਲੋਕਨਿ ਕੇ ਪੂਰਤਿ ਕਾਮੁ'
॥੩੯॥ ਇਸ ਬਿਧਿ ਅਪਨੋ ਆਪ ਛਪਾਇ। ਨਹਿ ਕੈਸੇ ਜਗ ਮਹਿ ਬਿਦ-

[1]ਦੂਰ ਕਰ ਸਕੇ (ਅ) ਲੀਨ ਕਰ ਸਕੇ। [2]ਪ੍ਰਕਾਸ਼ਤ ਹੈਨ। [3]ਮਨ ਇੰਦ੍ਰੀਆਂ ਸਮੇਤ ਜਿਸ (ਬ੍ਰਹਮ) ਨੂੰ ਲਖ ਨਹੀਂ ਸਕਦਾ। [4]ਬੜਿਆਂ ਤੋਂ ਬੜਾ [ਸੰਸ:, ਮਹਤ] (ਅ) ਮਹਿਤਤ੍ਵ ਤੋਂ ਜੋ ਹੋਰ ਵਡਾ (ਯਾ ਮਹਾਂ ਤੱਤ) ਹੈ, ਭਾਵ ਚੇਤਨ ਰੂਪ। [5]ਪਲ ਮਾਤ੍ਰ (ਕੁਛ) ਨਹੀਂ ਫੁਰ ਸਕਦਾ। (ਅ) ਕਿਸੇ ਤਰ੍ਹਾਂ ਪਲ ਮਾਤ੍ਰ ਲਈ ਭੀ ਜਿਸ ਬਿਨ ਨਹੀਂ ਫੁਰ ਸਕਦਾ (ਫੁਰਨਾ)। (ਏ) ਜਿਸ ਤੋਂ ਬਿਨਾਂ ਪਲਕਾਂ ਨਹੀਂ ਝਮਕ ਸਕਦੀਆਂ, ਭਾਵ ਅੱਖ ਨਹੀਂ ਫਰਕਦੀ। [6]ਆਪਣੇ ਤਾਈਂ ਦਾਸਾਂ ਦਾ ਦਾਸ ਵਰਣਨ ਕਰਨਾ। [7]ਕਿ ਮੈਂ ਕੁਛ ਨਹੀਂ। [8]ਜਾਣੀਦਾ ਹੈ। [9]ਸੁਣਨੇ।

*ਅਰਥਾਂ ਲਈ ਵੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧਯਾਯ ੧ ਅੰਕ ੬੩ ।

ਭਾਇ । ਜੋ ਨਰ ਅਤਿ ਪ੍ਰੇਮੀ ਸਿਖ ਆਹਿ । ਕਹਿਨ ਸੁਨਨ ਸ਼੍ਰੀ ਮੁਖ ਕਰਿ ਭਾਂਹਿ[1]॥ ੪੦ । ਲੱਛਮੀ ਨਿਤਿ ਸੇਵਤਿ ਦਰਬਾਰ । ਸਿੱਧਾਂ[2] ਪਦ ਅਰਬਿੰਦ ਜੁਹਾਰ[3] । ਨੌ ਨਿੱਧਾਂ ਕਰ ਜੋਰਿ ਖਰੀ ਹੈਂ । ਗੁਰ ਆਇਸੁ ਅਨੁਸਾਰ ਧਰੀ ਹੈਂ[4]॥੪੧॥ ਅਪਰ ਜਿ ਸ਼ਕਤਾਂ[5] ਅਨਿਕ ਪ੍ਰਕਾਰੈ । ਚਹੁੰਦਿਸ਼ ਗੁਰ ਕੈ ਨਿਤਿ ਪਰਵਾਰੈਂ[6]। ਅੰਗੀਕਾਰ ਨ ਤਿਸਕੋ ਹੋਵੈ । ਕਬਹੁੰ ਨਹੀਂ ਤਿਨ ਕੀ ਦਿਸ਼ ਜੋਵੈਂ॥੪੨॥ ਅਪਨੋ ਨਹਿ ਪ੍ਰਤਾਪ ਕਰਿ ਸਾਕਹਿੰ[7] । ਭੂਸ਼ਨ ਭਈ ਗੁਰੂ ਮੁਖ ਭਾਕਹਿੰ।ਕਰਾਮਾਤ ਕੋ ਸਾਗਰ ਭਾਰੀ । ਬੂੰਦ ਸਮਾਨ ਜਾਨ ਨਹਿ ਪਸਾਰੀ[8]॥ ੪੩॥ ਕਬਹੁੰ ਨ ਹਿਤ ਕਰਿ ਕਿਸਹੁੰ ਦਿਖਾਈ । ਮਨਹੁ ਸਮੀਪ ਨ, ਏਵ ਛਪਾਈ[9] । ਅਜਰ ਜਰਨ ਸ਼੍ਰੀ ਅੰਗਦ ਜੈਸੇ । ਭੂਤ ਭਵਿੱਖਨ ਨ ਅਬ ਭਾ ਤੈਸੇ॥੪੪॥ ਦੋਹਰਾ ॥ ਰਚਨਿ ਸੰਘਾਰਨਿ ਲੋਕ ਤੂੰ ਅਸ ਸ਼ਕਤੀ ਕੋ ਪਾਇ । ਨਿਬਲ ਨਰਨ ਤੇ ਦੁਖ ਸਹੈਂ ਧੰਨ ਗੁਰੂ ਸੁਖਦਾਇ ॥ ੪੫ ॥ ਇਤ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅੰਗਦ ਗੁਣ' ਬਰਨਨੰ ਨਾਮ ਬਿੰਸਤੀ ਅੰਸੂ ॥ ੨੦ ॥

੨੧. [ਖਡੂਰ ਦੇ ਤਪੇ ਦਾ ਪ੍ਰਸੰਗ]

ਦੋਹਰਾ ॥ ਇਸ ਪ੍ਰਕਾਰ ਕੇਤਿਕ ਦਿਵਸ ਬੀਤ ਗਏ ਤਿਸੁ ਥਾਨ । ਪ੍ਰਗਟਹਿ ਜਗ ਮਹਿੰ ਨਹਿੰ ਅਧਿਕ ਸ਼੍ਰੀ ਅੰਗਦ ਗੁਨ ਖਾਨ ॥ ੧ ॥ ਚੌਪਈ ॥ ਇਕ ਖਡੂਰ ਮਹਿੰ ਤਪਾ ਰਹਿਤ ਹੈ । ਅਪਨੀ ਸਭੁਤਿ ਜੁ ਸਦਾ ਕਹਤਿ ਹੈ । ਜੰਤ੍ਰ ਮੰਤ੍ਰ ਕਰਿਬੇ ਜਿਸ ਆਵੈ । ਲੋਕਨ ਬਿਖੈ ਪਖੰਡ ਕਮਾਵੈ॥੨॥ ਬਹੁਤੇ ਨਰ ਜਿਸ ਮਾਨਹਿੰ ਆਨ[10]।ਚਰਨ ਧਰਹਿੰ ਸਿਰ ਨਮੋ ਬਖਾਨਿ । ਜਿਸ ਕੋ ਕਹਜੋ ਕਰਹਿ ਸਭਿ ਕੋਇ । ਬਹੁਤ ਭਾਂਤਿ ਤਿਸ ਪੂਜਾ ਹੋਇ॥੩॥ ਖਹਿਰੇ[11] ਜਾਟ ਖਡੂਰ ਮਝਾਰ । ਬਸਤਿ ਹੁਤੇ ਸਹਿ ਬਡ ਪਰਵਾਰ । ਸਰਬ ਤਪੇ ਕੀ ਆਇਸੁ ਮਾਨਹਿੰ । ਅਨਿਕ ਉਪਾਇਨ ਦੇਵਨ ਠਾਨਹਿ ॥੪॥ ਦੁਗਧ, ਦਧੀ ਘ੍ਰਿਤ ਅਰ ਮਿਸ਼ਟਾਨ।*ਪਰਬਨ ਬਿਖੈ ਲਜਾਇ ਧਨਧਾਨ[12]। ਤਿਹ ਢਿਗ

---

[1]ਭਾਵ ਉਸ ਨਾਲ ਗਲ ਬਾਤ ਕਰਦੇ ਹਨ।[2]ਸਿੱਧੀਆਂ।[3]ਨਮਸਕਾਰ ਕਰਦੀਆਂ। [4]ਗੁਰੂ ਆਗਿਆ ਦੇ ਅਨੁਸਾਰੀ ਹੋ ਰਹੀਆਂ ਹਨ । [5]ਤਾਕਤਾਂ । [6]ਦੁਆਲੇ ਰਹਿੰਦੀਆਂ ਹਨ । [7]ਭਾਵ ਸ਼ਕਤੀਆਂ ਆਦਿਕ ਆਪਣਾ ਪ੍ਰਤਾਪ ਨਹੀਂ ਦੱਸ ਸਕਦੀਆਂ । [8]ਪਿਆਰ ਨਾ ਕੀਤਾ । [9]ਇਸ ਤਰ੍ਹਾਂ ਲੁਕਾਈ ਹੈ ਕਰਾਮਾਤ ਕਿ ਮਾਨੋਂ ਕੋਲ ਹੀ ਨਹੀਂ ਹੈ । [10]ਦੀਨ, ਮਿਰਜਾਦਾ, ਆਗਜਾ । [11]ਜੱਟਾਂ ਦਾ ਇਕ ਗੋਤ । [12]ਪਰਬਾਂ ਦੇ ਦਿਨਾਂ ਪਰ (ਜੋਸੇ ਮੱਸਿਆ ਸੰਗਰਾਂਦ ਆਦਿ) ਮਾਲ ਦੌਲਤ ਲਿਆਉਂਦੇ ਸਨ । [ਧਨ=ਦੌਲਤ । ਧਾਨ=ਚਾਵਲ ਆਦਿ ਅੰਨ] । *ਪਾਃ-ਪਟ ਨਾਨਾ।

ਅਰਪਹਿ, ਬਿਨੈ ਬਖਾਨਹਿ। ਇੱਤਯਾਦਿਕ ਪ੍ਰਿਯ ਵਸਤੂ ਆਨਹਿ ॥ ੫ ।[1] ਤਿਸਤੇ ਛਰਹਿੰ ਗ੍ਰਾਮ ਨਰ ਸਾਰੇ।–ਨਹਿੰ[1] ਰਿਸ ਧਾਰਿ ਕੁਬਾਕ ਉਚਾਰੇ–। ਕਹੈ ਸੁ ਮਾਨਹਿ ਨਰ ਗ੍ਰਾਮੀਨ। ਜੋ ਸੰਤਨਕੋ ਸਕਹਿ ਨ ਚੀਨ[2]॥੬॥ਪ੍ਰਿਯ[3] ਤਿਸ ਕੌ ਨਿਸ ਬਾਸੁਰ ਕਰਿਹੀਂ[4]। ਦੇ ਧਨ ਧਾਨ ਸੁ ਬਿਨੈ ਉਚਰਿਹੀਂ। ਤਹਾਂ ਬਾਸ ਗੁਰ ਅੰਗਦ ਕੇਰਾ। ਨਹੀਂ ਮਹਾਤਮ ਲਖਹਿੰ ਘਨੇਰਾ॥੭॥ ਕਬਹਿ ਨ ਜਾਇ ਨਿਵਾਵਹਿੰ ਸੀਸ। ਨਹਿੰ ਮਾਨਹਿੰ–ਇਹ ਸਭਿ ਜਗ ਈਸ–। ਅਪਰ ਲੋਕ ਜਿਮ*ਬਾਸਹਿੰ ਗ੍ਰਾਮ। ਤਮੋਂ ਜਾਨਹਿੰ ਇਹ ਭੀ ਰਹਿੰ ਧਾਮ॥੮॥ ਸਤਿ-ਸੰਗੀ ਜਿਨ ਮਹਿੰ ਨਹਿੰ ਕੋਈ। ਕਿਮਿ ਪ੍ਰਭਾਵ ਕੋ ਜਾਨਹਿੰ ਸੋਈ। ਕੇਤਿਕ ਸਮਾਂ ਬਿਤੀਤਨ ਭਯੋ। ਬਰਖਾ ਬਿਨਾ ਸਮੈਂ ਤਬਿ ਹੁਯੋ ॥ ੯ ॥ ਮਾਸ ਭਾਦ੍ਰ-ਪਦ ਔੜ ਲਗੀ ਅਸ[5]। ਸਭਿਹੀ ਸ਼ੁਸ਼ਕ ਹੋ ਗਈ ਬਡ ਸਸਿ[6]। ਪੁਰਬ ਜਹਾਂ ਪਿਖਤਿ ਹਰਿਆਈ। ਬਿਨ ਪਾਕੇ ਫਿਰਗੀ ਜ਼ਰਦਾਈ[7] ॥੧੦॥–ਹੈ ਨਹਿ ਅੰਨ–ਤੁਸੇ ਗ੍ਰਾਮੀਨ।–ਹਮਰੇ ਤੌ ਜੀਵਨ ਇਹੁ ਚੀਨ।ਬਿਨਾਂ ਅੰਨ ਤੇ ਬਹੁ ਦੁਖ ਪਾਇੰ। ਸਕਲ ਕੁਟੰਬ ਕਹੋ ਕਮ ਖਾਇ ॥ ੧੧ ॥ ਤਨ ਧਨ ਤੇ ਅਰ ਪਸ਼ੁਅਨ ਸੰਗ। ਜੋ ਹਮ ਪਾਲਨ ਕਰੀ ਅਭੰਗ[8]। ਜੋ ਬਰਖਾ ਅਬਿ ਹੋਵਹਿ ਨਾਂਹੀ। ਨਿਜ ਪਰਵਾਰ ਕੁਤੋ ਨਿਰਬਾਂਹੀ ॥੧੨॥ ਬਿਨ ਪਾਕੇ ਹੁਇ ਜਾਇ ਬਿਨਾਸ਼। ਕਹਾਂ ਅੰਨ ਕੀ ਪੂਜਹਿ ਆਸ[9]। ਹਮਰੇ ਨਿਕਟ ਦਰਬ ਕੁਛ ਨਾਂਹੀ। ਜਿਸਕੋ ਖਰਚ ਮੋਲ ਲੇ ਖਾਂਹੀ–॥੧੩॥ਇੱਤਯਾਦਿਕ ਚਿੰਤਾ ਗ੍ਰਸ-ਤਾਨੇ। ਆਪਸ ਬਿਖੈ ਮਿਲੇ ਇਕ ਥਾਨੇ। ਕਹਤਿ ਭਏ ਜੋ ਬਡੇ[10] ਕਹਾਵੈਂ। 'ਪੂਛਹੁ ਪਾਂਧਾ ਜੋ ਘਨ ਆਵੈ ॥੧੪॥ ਕਰਿ ਹੈਂ ਸਕਲ ਕਹੈ ਜੋ ਸੋਇ[11]। ਜਿਮ ਖੇਤੀ ਹਰਿਆਵਲ ਹੋਇ'। ਸੁਨਤਿ ਏਕ ਤੇ ਦੂਸਰ ਕਹੈ। 'ਹਮਰੋ ਗੁਰੂ ਤਪਾ ਜੋ ਅਹੈ।੧੫।–ਕਰਾਮਾਤ ਯੁਤਿ ਮੈਂ ਹੋਂ–ਭਾਖਤਿ। ਸਭਿ ਤੇ ਵਡਾ ਤੇਜ ਜੋ ਰਾਖਤਿ। ਸਕਲ ਗ੍ਰਾਮ ਕੋ ਹੈ ਹਿਤਕਾਰੀ। ਜੋ ਸਮੁਦਾਇ ਬਿਘਨ ਦੈ ਟਾਰੀ ॥ ੧੬ ॥ ਹਮਰੀ ਤ੍ਰਿਯ ਲੈ ਜਾਵਹਿੰ ਬਾਲਿਕ। ਮੰਤ੍ਰਨ ਤੇ ਦੁਖ ਦਾਰਿਦ ਟਾਲਿਕ†। ਸੰਕਟ ਅਪਰ ਅਨੇਕ ਨਿਵਾਰਹਿ। ਸ਼ਕਤਿਵੰਤ ਹੈ

---

[1]ਮਤਾਂ। [2]ਨਹੀਂ ਪਛਾਣ ਸਕਦੇ (ਪਿੰਡ ਦੇ ਲੋਕੀਂ)। [3]ਪਿਆਰ। [4]ਭਾਵ ਗ੍ਰਾਮੀਨ ਲੋਕ। [5]ਭਾਦਰੋਂ ਮਹੀਨੇ ਵਿਚ ਸੋਕਾ ਐਸਾ ਪਿਆ। [6]ਖੇਤੀ ਬਹੁਤ ਸੁਕ ਗਈ [ਸੰਸਃ, ਸ਼ਸਯ=ਖੇਤੀ]। [7]ਪਿਲੱਤਣ। [8]ਲਗਾਤਾਰ, ਇਕ ਰਸ। [9]ਆਸ ਪੂੱਜੇਗੀ। [10](ਪਿੰਡ ਦੇ) ਵੱਡੇ। [11]ਉਹ (ਪਾਂਧਾ)। *ਪਾਃ–ਜੋ, ਜਿਉਂ। †ਪਾਃ–ਦੁਖ ਹਾ ਤਤਕਾਲਕ।

ਸੁਖ ਦਾਤਾਰਹਿ[1] ॥ ੧੭ ॥ ਤਿਸ ਢਿਗ ਮਿਲਿ ਕਰਿ ਚਲਿਹੌ ਸਾਰੇ। ਕਛੁ ਮਿਸ਼ਟਾਨ[2] ਲਿ ਧਰਹੁ ਅਗਾਰੇ। ਕਰਹਿ ਬੇਨਤੀ ਪਰਿਕੈ ਪਾਇ[3]। ਤਿਸਤੇ ਜਾਚਹੁ ਬਰਖਾ ਆਇ[4] ॥ ੧੮ ॥ ਅਸ ਮਸਲਤ ਕਰਿ ਬ੍ਰਿਧ ਸਭਿ ਲੀਨੇ। ਗਏ ਤਪੇ ਢਿਗ ਚਿੰਤਾ ਕੀਨੇ। ਗਾਦੀ ਕੋ ਲਗਾਇ ਸੋ ਬੈਸਾ। ਸਮਦ ਦੰਭ ਧਰਿ ਮੂਰਤਿ ਜੈਸਾ[5] ॥੧੯॥ ਧਰਨੋ ਅਗਾਰੀ ਕਰਿ ਮਿਸ਼ਟਾਨਨਮੋ ਸਭਿਨਿ ਕਰਿ ਬੰਦੇ ਪਾਨ। ਬ੍ਰਿੱਧਨ ਤਿਸ ਕੋ ਜਸ ਬਹੁ ਭਾਖਾ। 'ਤੁਮ ਪੂਰਹੁ ਬਹੁਤਨਿ ਅਭਿਲਾਖਾ ॥ ੨੦ ॥ ਅਜ਼ਮਤਿਵਾਨ[6] ਮਹਾਨ ਪਛਾਨੇ। ਬਹੁ ਆਵਤਿ ਤੁਮ ਢਿਗ ਦੁਖ ਹਾਨੇ।ਯਾਂ ਤੇ ਰਾਵਰਿ ਕੀ ਬਹੁ ਕੀਰਤਿਹੈ ਸਮੁਦਾਇ ਗ੍ਰਾਮ ਬਿਸਤੀਰਤਿ[7] ॥ ੨੧ ॥ ਸਭਿ ਚਲਿ ਆਏ ਸ਼ਰਣ ਤੁਮਾਰੀ। ਅਬਹਿ ਕਾਮਨਾ ਪੁਰਵ[8] ਹਮਾਰੀ[9]। ਸੁਨਿ ਕਰਿ ਤਪਾ ਹਰਖਿ ਕੈ ਗਰਬਾ। 'ਮਮ ਅਨੁਸਾਰਿ ਸਦਾ ਰਹਿੰ ਸਰਬਾ ॥ ੨੨ ॥ ਪਿਖਹੁੰ ਤੁਮਾਰੀ ਭਗਤਿ ਬਿਸਾਲਾ। ਕਰਹੁ ਕਾਮਨਾ ਦਿਹੁੰ ਦਰਹਾਲਾ[10]। ਤੁਮ ਮੇਰੇ ਹੋ ਸੇਵਕ ਸਾਰੇ। ਪੂਜਹੁ ਚਰਨ ਦੇਹਿ* ਦੁਖ ਟਾਰੇ[11]॥੨੩॥ ਸੁਨਿ ਕੈ ਰਾਹਕ[12] ਬਿਨੈ ਬਖਾਨੀ। 'ਸੁਨੋ ਤਪਾ ਜੀ ! ਦੁਰਲਭ ਪਾਨੀ। ਪ੍ਰਥਮ ਭਈ ਬਰਖਾ ਬਹੁ ਧਰਾ[13]।ਬੀਜੇ ਖੇਤ ਉਗੇ ਰੰਗ ਹਰਾ ॥੨੪॥ ਬ੍ਰਿਧੀ ਅਰੋਗ ਬਛੀ ਜਥਿ ਹੋਈ। ਹਟੇ ਮੇਘ ਨਭ ਆਇ ਨ ਕੋਈ। ਬੀਤਨੋ ਕਿਤਿਕ ਕਾਲ ਬਿਨ ਪਾਨੀ। ਹਰੀ ਹੁਤੀ ਸਕਲੀ ਕੁਮਲਾਨੀ॥੨੫॥ ਵਹਿਰ ਅੰਨ ਜੇ ਹੋਯਹੁ ਨਾਂਹੀ। ਸ਼ੰਕਾ ਹਮਰੇ ਜੀਵਨਿ ਮਾਂਹੀ[14]। ਯਾਂਤੇ ਕਰੁਨਾ ਕਰਹੁ ਮਹਾਨੀ। ਜਿਸਤੇ ਘਨ ਹੁਇ ਮੋਚਹਿੰ ਪਾਨੀ[15] ॥੨੬॥ ਸੁਨਤਿ ਤਪੇ ਨੇ ਬਾਤ ਬਿਚਾਰੀ। ਹੁਤੋ ਗੁਰੂ ਸੋਂ ਮਤਸਰਿ ਭਾਰੀ[16]। ਆਇੰ ਵਹਿਰ ਤੇ ਸਿੱਖ ਘਨੇਰੇ। ਰਹਤਿ ਨਿਕਟ ਪੁਨ ਗਮਨੈਂ ਡੇਰੇ[17] ॥੨੭॥ ਤਿਨ ਕੋ ਦੇਖਿ ਦੁਖਤਿ ਮਨ ਮਾਂਹੀ। ਗੁਰਤਾ ਗੁਰਨ ਸਹਿ ਸਕਹਿ ਨਾਂਹੀ[18]†।ਮਹਾਂ ਤਪਹਿ[19]ਚਿਤ ਚਿੰਤਾ ਧਰਿਤਾ। ਨਿਸ ਦਿਨ ਮਹਾਂ ਅਸੂਯਾ[20] ਕਰਿਤਾ ॥ ੨੮ ॥–ਖਹਿਰੇ ਸੇਵਕ ਹੈਂ ਮਿਤ ਮੇਰੇ। ਨਹਿੰ

[1]ਸੁਖ ਦੇਣ ਵਾਲਾ। [2]ਮਿੱਠਾ। [3]ਚਰਨੀ ਪੈਕੇ। [4](ਐਉਂ ਬੈਠਾ ਹੈ ਜਿਵੇਂ) ਹੰਕਾਰ ਨਾਲ ਦੰਭ ਮੂਰਤ ਧਾਰ ਕੇ ਬੈਠਾ ਹੈ। [5]ਕਰ ਮਾਣ ਵਾਲੇ। [6]ਫੈਲੀ ਹੋਈ। [7]ਪੂਰੇ। [8]ਛੇਤੀ ਕਾਮਨਾਂ ਪੂਰੀ ਕਰਾਂਗਾ। (ਅ) (ਜੋ ਤੁਸੀਂ) ਕਾਮਨਾ ਕਰਦੇ ਹੋ (ਮੈਂ) ਝੱਟ ਦੇ ਦਿੰਦਾ ਹਾਂ। [9]ਜ਼ਿਮੀਦਾਰਾਂ ਨੂੰ। [10]ਧਰਤੀ ਤੇ। [11]ਭਾਵ ਕੀਕੂੰ ਜੀਵਾਂਗੇ। [12]ਛੱਡੋ ਪਾਣੀ ਨੂੰ ਭਾਵ ਮੀਂਹ ਪਵੇ। [13]ਗੁਰੂ ਜੀ ਨਾਲ ਈਰਖਾ ਭਾਰੀ (ਰਖਦਾ) ਸੀ। [14]ਘਰਾਂ ਨੂੰ। [15]ਗੁਰੂ ਜੀ ਦੀ ਚੜ੍ਹਿਆਈ ਸਹਿ ਨਹੀਂ ਸਕਦਾ। [16]ਸੜਦਾ। [17]ਈਰਖਾ। *ਪਾ:–ਹੋਹਿੰ। †ਗੁਰਤਾ ਗੁਰ ਸਹਿ ਸਕਹਿ ਸੁਨਾਹੀਂ।

ਭਰਮਾਇ ਜਾਇ ਤਿਸ ਡੇਰੇ[1]–ਯਾਂਤੇ ਭਰਤਿ ਰਹਤਿ ਉਰ ਮਾਂਹਿ। ਨਿਸਿ ਬਾਸੁਰ ਬਹੁ ਨਿੰਦ ਕਰਾਹਿ ॥ ੨੯ ॥ ਗੁਰੁ ਕੀਰਤਿ ਰਾਂਕਾ ਸੁ[2] ਪ੍ਰਕਾਸ਼ੀ। ਸੋ[3] ਤਸਕਰ ਦੁਰਮਤੀ ਦੁਰਾਸੀ[4]। ਚਹਤਿ ਛਾਦਿਬੇ ਮੂਰਖ ਮਾਨੀ। ਲਖਿ ਉਪਾਇ ਕੋ ਬੋਲਨ ਬਾਨੀ ॥ ੩੦ ॥ 'ਭੋ ਖਹਿਰਨੋ[5]' ਤੁਮ ਜਾਨਹੁ ਕਾਰਨ। ਜਿਸਤੇ ਬਰਖਾ ਹੋਤਿ ਨ ਬਾਰਨ[6]*। ਖੱਤ੍ਰੀ ਗ੍ਰਾਮ ਤੁਮਾਰੇ ਅਹੈ। ਸੋ ਅਪਰਾਧ ਕਰਤਿ ਹੀ ਰਹੈ ॥ ੩੧ ॥ ਪੂਰਬ ਨਾਮ ਅਹੈ ਜਿਸ ਲਹਿਣਾ। ਅਬਿ ਅੰਗਦ ਹੀ ਤਿਸ ਕੋ ਕਹਿਣਾ। ਨਾਮ ਆਨ ਅਪਨੋ ਧਰਵਾਯੋ।ਕਿਤ ਕਿਤ ਤੇ ਨਰ ਹ੍ਵੈ ਸਮੁਦਾਯੋ॥੩੨॥ਟੇਕਹਿੰ ਮਸਤਕ ਹੋਤਿ ਅਨੀਤੀ। ਨਹੀਂ ਸਾਧ, ਪੁਨ ਗ੍ਰਿਹਸਤੀ ਰੀਤੀ॥ ਕਰਹਿ ਪੁਜਾਵਨਿ ਲੋਕਨ ਪਾਸ। ਬੈਠਹਿ ਗੁਰਤਾ[7] ਧਰਹਿ ਪ੍ਰਕਾਸ਼ ॥ ੩੩ ॥ ਜੇ ਅਸ ਪਦਵੀ ਚਾਹਤਿ ਸੋਇ। ਪਟ ਕਖਾਯ[8] ਸਾਧੁ ਸਮ ਹੋਇ। ਨਿਜ ਕੁਟੰਬ ਤੇ ਹੋਇ ਨਿਰਾਲਾ। ਲੇ ਅਲੰਬ ਕਿਹ ਪੰਥ[9] ਬਿਸਾਲਾ ॥ ੩੪ ॥ ਕਰਹਿ ਪੁਜਾਵਨ ਪੁਨ ਸਭਿ ਮਾਂਹਿ। ਤਉ ਬਿਪਰੀਤਿ ਨਹੀਂ ਹੁਇ ਤਾਂਹਿ। ਪੁੱਤ੍ਰ ਭਾਰਜਾ ਮਹਿੰ ਇਹ ਰਹੈ। ਕਥੈ[10] ਪੁਜਾਵਨ ਨਰ ਤੇ ਲਹੈ ॥੩੫॥ ਤੁਮ ਭੀ ਰਿਦੇ ਬਿਚਾਰੋ ਬਾਤਿ। ਹੋਤਿ ਕਿ ਨਹੀਂ ਏਹੁ ਉਤਪਾਤਿ[11]। ਤੁਮ ਤੋ ਨਹੀਂ ਮਾਨਤੇ ਤਾਂਹਿ। ਇਹ ਨੀਕੇ ਮੈਂ ਜਾਨਤਿ ਆਹਿ ॥੩੬॥ ਤਉ ਪਿਖਹੁ ਤੁਮ ਤਿਸ ਕੇ † ਬਾਸਿ[12]। ਭਯੋ ਕਸ਼ਟ ਸਭਿ ਕੋ ਸੁ ਪ੍ਰਕਾਸ਼[13]। ਅਬਿ ਉਪਚਾਰ ਕਰਹੁ ਤਿਸ ਕੇਰਾ। ਤਬਹੁੰ ਬਰਖੈ ਮੇਘ ਬਡੇਰਾ ॥ ੩੭ ॥ ਸਭਿ ਮਿਲ ਜਾਵਹੁ ਅਬਿ ਉਸ ਪਾਸਿ। ਅਪਨ ਗ੍ਰਾਮ ਤੇ ਦੇਹੁ ਨਿਕਾਸ। ਜਬਿ ਸੋ ਗ੍ਰਾਮ ਨਿਕਸਿ ਕੈ ਜਾਇਬਹੁਰ ਤੁਮਾਰੋ ਹ੍ਵੈ ਮਨ ਭਾਇ॥ ੩੮ ॥ ਅਪਰ ਗ੍ਰਾਮ ਕਿਸ ਜਾਇ ਬਸੈ ਹੈ। ਫੇਰ ਤੁਮਹਿੰ ਨਹਿੰ ਸੈਕਟ ਪੈਹੈ'। ਇਮਿ ਸੁਨਿਕੈ ਸਭਿ ਨੇ ਮਨ ਮਾਨੀ। 'ਕਹਹੁ ਤਪਾ ਜੀ! ਤੁਮ ਸਚੁ ਬਾਨੀ ॥ ੩੯ ॥ ਗ੍ਰਿਹਸਤੀ ਹੋਇ ਪੁਜਾਵਨ ਕਰਿਹੀਂ। ਆਵਹਿੰ ਅਨਿਕ ਵਹਿਰ ਕੇ ਨਰ ਹੀ।ਹਮ ਤੋ ਤਿਸ ਕੋ ਮਾਨੈਂ ਨਾਂਹੀ।ਜਾਇ ਸਮੀਪ ਤਾਂਹਿ ਨਿਕਸਾਹੀਂ[14]

---

[1]ਮਤਾਂ ਭਰਮ ਕੋ ਉਸ ਦੇ ਡੇਰੇ ਚਲੇ ਜਾਣ। [2]ਪੂਰਨਮਾਸ਼ੀ ਦੇ ਚੰਦਰਮਾਂ ਦੀ ਚਾਨਣੀ ਵਤ। [3]ਸੋ ਭਾਵ ਤਪਾ। [4]ਚੋਰ, ਖੋਟੀ ਨੀਯਤ ਵਾਲਾ [ਸੰਃ, ਦੁਰਾਸ਼ਯ] (ਅ) ਝੂਠੀ ਆਸ ਵਾਲਾ। [ਸੰਸਃ, ਦੁਰਾਸ਼ਾ]। [5]ਓ ! ਖਹਿਰਓ ! [6]ਬੱਦਲਾਂ ਤੋਂ। (ਅ) ਵੱਸਦੀ। [7]ਭਾਵ ਗੁਰਿਆਈ ਦੀ ਗੱਦੀ ਤੇ। [8]ਕੱਪੜੇ ਭਗਵੇ (ਪਹਿਨ ਕੇ)। [9]ਕਿਸੇ ਭੇਖ ਦਾ। [10]ਕਿਉਂ। [11]ਉਪੱਦ੍ਰਵ। [12]ਵੱਸਣੋ ਕਰਕੇ। [13]ਪ੍ਰਗਟ। [14]ਉਸ ਨੂੰ ਕੱਢ ਦੇਂਦੇ ਹਾਂ।

*ਪਾਃ–ਜਿਸਤੇ ਅਬਿ ਭੀ ਬਰਖਾ ਬਾਰ ਨ। †ਪਾਃ–ਤੇ।

॥੪੦॥ਇਮਿਕਹਿ ਗਮਨੇ ਖਹਿਰੇਸਾਰੇ।ਹਰਖਜੋ ਤਪਾ ਸੁ ਰਿਦੈਮਝਾਰੇ।ਅਪਨ ਕਾਮਨਾ ਪੂਰਨ ਜੋਈ[1]। ਇਮਿ ਨਹਿੰ ਲਖਹਿ ਨਿਕਟ ਮ੍ਰਿਤੁ ਹੋਈ ॥੪੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅੰਗਦ ਅਰੁ ਤਪੇ ਕੋ' ਪ੍ਰਸੰਗ ਬਰਨਨੰ ਨਾਮ ਏਕਬਿੰਸਤੀ ਅੰਸੂ ॥ ੨੧ ॥

੨੨. [ਤਪੇ ਦਾ ਪ੍ਰਸੰਗ–ਜਾਰੀ]।

ਦੋਹਰਾ ॥ ਮੂਰਖ ਖਹਿਰੇ ਕ੍ਰਿਖੀਕਰਿ[2] ਮਨ ਮਹਿੰ ਨਿਸ਼ਚੈ ਠਾਨਿ। ਨਿੰਦਕ ਅਘੀ ਦੁਰਾਤਮਾ[3] ਦੁਸ਼ਟ ਬਾਕ[4] ਕੋ ਮਾਨਿ ॥ ੧ ॥ਚੌਪਈ ॥ ਅਨਹਿਤ ਕੋ ਬਚ* ਹਿਤ ਕਰਿ ਮਾਨਾ[5]। ਗੁਰੂ ਮਹਾਤਮ ਤੇ ਅਨਜਾਨਾ। ਮਹਾਂ ਮੰਦ ਮਤਿ ਨੌ ਦਸ ਮਿਲੇ। ਸ਼੍ਰੀ ਸਤਿਗੁਰ ਕੇ ਘਰ ਕੋ ਚਲੇ॥੨॥ ਇਮਿ ਤਰਕਨ ਹਿਤ ਗੁਰੁ ਢਿਗ ਗਏ। ਗਿਰਾ ਕਠੋਰੀ[6]ਭਾਖਤਿ ਭਏ। 'ਇਹਾਂ ਬਸਨ ਨਹਿੰ ਨੀਕ ਤੁਮਾਰੋ। ਜਹਿੰ ਇੱਛਹੁ ਥਲ ਆਨ ਪਧਾਰੋ ॥ ੩ ॥ ਬਰਖਾ ਹਟੀ ਬਿਘਨ ਕ੍ਰਿਖਿ[7] ਭਾਰੀ।ਅਖਿਲ ਗ੍ਰਾਮ ਕੋ ਸੰਕਟ[8]ਧਾਰੀ। ਸਭਿਹਿਨਿ ਕੋ ਅਤਿ ਚਿੰਤਾ ਹੇਤ[9]। ਅਹੈ ਤੁਮਾਰੋ ਏਕ ਨਿਕੇਤ॥੪॥ਏਕ ਗ੍ਰਾਮ ਹਿਤ ਦੇਸ਼ ਦੁਖਾਵੈ[10]†। ਤਉ ਤਿਹ ਤਜਾਗਨ ਹੀ ਬਨਿ ਆਵੈ। ਇਕ ਕੁਲ ਹੇਤ ਗ੍ਰਾਮ ਦੁਖ ਪਾਇ। ਤੌ ਤਿਸ ਕੁਲ ਕੋ ਤਜਾਗ ਕਰਾਇ ॥੫॥ ਇਕ ਕੋ ਤਜਾਗੇ ਕੁਲ ਬਚ ਰਹੈ। ਕਰਹਿ ਤਜਨਿ ਯੌਂ ਬੁਧਿ ਜਨ ਕਹੈਂ। ਯਾਂਤੇ ਤੁਮ ਘਰ ਤਜਾਗਨ ਕਰੋ[11]। ਸਗਰੋ ਗ੍ਰਾਮ ਚਿੰਤ ਕੋ ਹਰੋ ॥ ੬ ॥ ਇਮਿ ਮਨ ਜਾਨਹੁ ਨਿਕਸਿ ਸਿਧਾਰੋ। ਨਹੀਂ ਘਟੀ[12] ਅਬਿ ਰਹਨਿ ਤੁਮਾਰੋ। ਕਰਹੁ ਉਤਾਇਲ ਵਸਤੁ ਸਮ੍ਹਾਰੋ। ਰਹੈ ਸ਼ੇਖ ਧਰਿ ਜਾਹੁ ਅਗਾਰੋ[13]॥੭॥ ਪੁਨ ਅਪਨੀ ਲੈ ਗਮਨਹੁ ਸਾਰੀ। ਚਲੈ ਜਾਹੁ ਨਹਿੰ ਕਰਹੁ ਅਵਾਰੀ[14]। ਗ੍ਰਾਮਾਧੀਸ ਗ੍ਰਾਮ ਨਰ ਸਾਰਨ[15]। ਮਤੋ ਏਕ ਹੈ ਵਹਿਰ ਨਿਕਾਰਨਿ ॥ ੮ ॥ ਕੋਇ ਨ ਪੱਖਨ ਤੁਮਾਰੋ ਕਰਿਹੀ। ਜਿਸਤੇ ਰਹਹੁ ਧੀਰ ਉਰ ਧਰਿਹੀ। ਬਡ ਬੁਧਿਵੰਤ ਤਪਾ ਜੀ ਕਹਯੋ।–ਤਿਸਕੋ ਬਸੇ ਤੁਮਨ ਦੁਖ ਸਹਯੋ[16]–॥੯॥ਕਰੀ ਗ੍ਰਾਮ ਪਰ ਕ੍ਰਿਪਾ ਬਡੇਰਿ। ਜਤਨ ਬਤਾਯੋ

---

[1]ਇੱਛਾ ਪੂਰੀ ਹੁੰਦੀ ਦੇਖੀ। [2]ਖੇਤੀ ਦੇ ਕਰਨ ਵਾਲੇ। [3]ਮੰਦ ਆਤਮਾ ਵਾਲੇ। [4]ਦੁਸ਼ਟ (ਤਪੇ) ਦੇ ਵਾਕ ਨੂੰ। [5]ਵੈਰ ਦੇ ਬਚਨ ਨੂੰ ਹਿਤ ਦਾ ਬਚਨ ਮੰਨ ਲਿਓ ਨੇ। [6]ਕੌੜੇ ਬਚਨ। [7]ਖੇਤੀ। [8]ਦੁੱਖ। [9]ਚਿੰਤਾ ਦਾ ਕਾਰਨ। [10]ਦੁਖ ਪਾਵੇ। [11]ਛੱਡਿਆਂ। [12]ਘੜੀ ਜ਼ਰ। [13]ਬਾਕੀ ਵਸਤਾਂ (ਕਿਸੇ) ਘਰ ਧਰ ਜਾਓ। [14]ਦੇਰੀ। [15]ਗ੍ਰਾਮ ਪਤੀ, ਨੰਬਰਦਾਰਾਂ ਦਾ ਤੇ ਪਿੰਡ ਦੇ ਲੋਕਾਂ ਸਾਰਿਆਂ ਦਾ। [16]ਭਾਵ ਗੁਰੂ ਅੰਗਦ ਦੇ ਏਥੇ ਵਸਣ ਨਾਲ ਤੁਸਾਂ ਦੁਖ ਪਾਇਆ ਹੈ।

*ਪਾ:–ਬਚੁ। †ਪਾ:–ਦੁਖ ਪਾਵੈ।

ਬਰਖਾ ਕੋਰਿ ਨਈ ਰੀਤਿ ਤੁਮ ਨੇ ਇਹੁ ਧਰੀ।ਨਹਿੰ ਗ੍ਰਹਸਤੀ ਨ ਫਕੀਰੀ ਕਰੀ॥੧੦॥ਇਸੀ ਦੋਸ਼ ਤੇ ਘਨ ਨਹਿੰ ਆਵੈ।ਕ੍ਰਿਖੀ ਸ਼ੁਸ਼ਕ, ਨੀਰ ਨ ਬਰਖਾਵੈ।ਪੰਚਾਇਤ ਪਤਿ ਹੈ ਇਸ ਗ੍ਰਾਮ।ਸੋ ਸਭਿ ਕਹਿੰ ਨਿਕਸਹੁ ਤਜਿ ਧਾਮ' ॥੧੧॥ਸੁਨਿ ਕੈ ਸ਼੍ਰੀ ਗੁਰ ਅੰਗਦ ਕਹੋ। 'ਬਾਸ ਹਮਾਰ ਕਾਲ ਚਿਰ[1] ਰਹੋ। ਨਿਤਿ ਬਰਖਾ ਬਰਖਤਿ ਕ੍ਰਿਖਿ ਹੋਈ।ਹਮਰੋ ਦੋਸ਼ ਕਹੈ ਕਿਮਿ ਕੋਈ?॥੧੨॥ ਪੁਰਸ਼ਨ ਕੇ ਕਰਮਨ ਅਨੁਸਾਰ। ਸੁਖ ਦੁਖ ਉਪਜਤਿ ਬਾਰੰਬਾਰ। ਕਬਹੂੰ ਸੁਖੀ ਕਬਹਿੰ ਦੁਖ ਪਾਵੈਂ । ਜਿਮਿ ਨਿਸ ਦਿਨ ਆਵਤਿ ਪੁਨ ਜਾਵੈਂ ॥੧੩॥ ਰਾਉ ਰੰਕ ਕੇ ਏਕ ਸਮਾਨ। ਉਪਜਤਿ ਹੈ ਅਵੱਸ਼ਨ ਨਹਿੰ ਹਾਨ[2]। ਸੁਖ ਹੋਏ ਹਰਿਖਾਇ ਹੰਕਾਰਤਿ। ਅਧਿਕ ਅਹੰਤਾ ਅਪਨੀ ਧਾਰਤਿ ॥ ੧੪ ॥ ਦੁਖ ਕੋ ਪਾਇ ਦੀਨ ਹੁਇ ਜਾਹਿੰ।–ਦਿਯੋ ਪ੍ਰਭੂ ਨੇ–ਕਹਿ ਬਿਲਲਾਹਿੰ[3]।ਈਸ਼ੁਰ ਬਿਖੈ ਅਰੋਪਹਿੰ[4] ਦੋਸ਼।ਨਿਜ ਕਰਮਨ ਗਤਿ ਕੀ ਨਹਿੰ ਹੋਸ਼ ॥੧੫॥ਪ੍ਰਾਨੀ ਕਰਮ ਕਰਤਿ ਨਿਜ ਜਥਾਫਲ ਦੇ ਪ੍ਰਭੂ ਦੇਖਿ ਕਰਿ ਤਥਾ॥ ਸੁਖ ਦੁਖ ਜਗਤ ਨਾਥ ਕੇ ਹਾਥਾ।ਸੁਮਤਿ ਲਖਹਿੰ[5] ਦੋਸ਼ਨ ਨਿਜ ਸਾਥਾ[6]। ੧੬॥ ਦੋਇਨ ਮਹਿ ਪ੍ਰਭੁ ਕੋ ਸਿਮਰੈਤੇ । ਜਾਨਹਿੰ ਕਰਮਨਿ[7] ਫਲ ਉਪਜੈਤੇ।ਤਿਸ ਕੋ ਪੁਰਖਨ ਮਹਿੰ ਕਹਿੰ ਧੀਰਾ[8]।ਪਰਮੇਸ਼ੁਰ ਕੋ ਲਖਹਿੰ ਗਹੀਰਾ[9]॥ ੧੭ ॥ ਸੁਨਿ ਕੈ ਗੁਰ ਕੋ ਬਚ ਸੁਖਸਾਰ। ਪੁਨਹਿ ਭਨੀ ਪਰੁਖਾ[10]* ਕ੍ਰਿਖਿਕਾਰ[11]।'ਕੋ ਕਬਿ ਸੁਨੈ ਨ ਗਯਾਨ ਤੁਮਾਰੋ। ਮਤ[12] ਸਭਿ ਕੋ–ਤੁਮ ਨਿਕਸਿ ਸਿਧਾਰੋ–॥੧੮॥ ਨਾਂਹਿ ਤ ਗਹਿ ਕੈ ਬਾਂਹ ਤੁਮਾਰੀ। ਤੂਰਨ ਬਲ ਕਰਿ ਦੇਹਿੰ ਨਿਕਾਰੀ। ਤਪੇ ਬਖਾਨਹੋ ਹਟਹਿੰ ਸੁ ਨਾਂਹੀ । ਬਾਤੈਂ ਆਨ ਬਨਾਵਹੁ ਕਾਹੀ[13] ॥੧੯॥ ਸ਼੍ਰੀ ਅੰਗਦ ਸੁਨਿ ਬਹੁ ਬਿਕਸਾਨੇ । ਬੁੱਢੇ ਸੋਂ ਅਸ ਬਾਕ ਬਖਾਨੇ।'ਉਠਵਾਵਹੁ ਪਰਯੰਕ ਹਮਾਰੋ।ਹਮ ਤੇ ਇਨਕੋ ਹੋਤਿ ਬਿਗਾਰੋ॥੨੦ ॥ਜੰਗਲ ਮੈਂ ਇਕ ਡੀਹ[14] ਪੁਰਾਨੀ।ਖਾਨ ਰਜਾਦਾ ਨਾਮ ਬਖਾਨੀ । ਚਲਹੁ ਤਹਾਂ ਹਮ ਰਹਹਿੰ ਇਕੰਤ । ਸ਼ੁਭਤਿ ਇਕੰਤਹਿ ਸੰਤ ਮਹੰਤ'॥੨੧॥ ਸੁਨਿ

---

[1]ਚਿਰ ਕਾਲ ਦਾ। [2]ਭਾਵ ਦੁਖ ਸੁਖ ਅਵੱਸ਼ੋਂ ਉਪਜਦਾ ਹੈ ਮਿਟਦਾ ਨਹੀਂ। [3]ਕਹਿਕੇ ਰੋਂਦੇ ਹਨ। [4]ਥੱਪਦੇ ਹਨ। [5]ਸਿਆਣੇ ਸਮਝਦੇ ਹਨ। [6]ਆਪਣੇ ਦੋਸ਼ ਕਰਕੇ (ਮੈਨੂੰ ਦੁਖ ਪ੍ਰਾਪਤ ਹੋਇਆ ਹੈ)। [7]ਕਰਮ ਹੀ। [8]ਬੁੱਧੀਵਾਨ, ਧੀਰਜਵਾਨ [ਸੰਸ:, ਧੀਰ:]। [9]ਕਠੋਰ (ਬਾਣੀ)। [10]ਖੇਤੀ ਕਰਨ ਵਾਲੇ (ਜ਼ਿਮੀਦਾਰਾਂ) ਨੇ। [11]ਸਲਾਹ। [12]ਕਿਉਂ। [13]ਏਹ, ਝਿੜੀ।

*ਪਾ:-ਪਰਖਾ।

ਕੈ ਸਭਿ ਸਿੱਖਨ ਮਨ ਜਾਨਾ।–ਤਪੇ ਅਸੂਯਕ[1] ਦੁਸ਼ਟ ਬਖਾਨਾ। ਰਾਹਕ ਮੂਰਖ ਲਖਹਿ ਨ ਕੈਸੇ। ਅਖੀਂ ਈਰਖਾ ਠਾਨਹਿ ਜੈਸੇ॥ ੨੨ ॥ ਅਪਰ ਉਪਾਵ ਬਨਤਿ ਕੁਛ ਨਾਂਹੀ। ਨਿਕਸਹਿ ਚਲਹਿ ਆਨ ਥਲ ਮਾਂਹੀ। ਕਰਹਿ ਦੇਰ ਬਿਗਰਹਿ ਮਤਿਮੰਦੋ। ਮਹਾਂ ਮੂਢ ਮਿਲ ਜੈਹਹਿ ਬਿੰਦੇ–॥੨੩॥ ਲਖਿ ਅਜਤਨ[2] ਨਿਕਸਨ ਹੀ ਚਹਾ। ਚਲੇ ਵਹਿਰ ਕੋ ਸੋ ਥਲ ਜਹਾਂ। ਕ੍ਰਿਖਿਕਾਰਨ ਸੋਂ ਨਿਕਸਤਿ ਕਹਨੋ। 'ਹਮਰੇ ਥਾਸ ਜਿ ਤੁਮ ਦੁਖ ਲਹਨੋ ॥੨੪॥ ਤੌ ਹਮ ਜਾਇ ਅਪਰ ਥਲ ਰਹੀਂ। ਗ੍ਰਾਮ ਦੁਖੀ ਕਨੋਂ ਕਰਿਬੇ ਚਹੈਂ'। ਜਿਤਿਕ ਸਿੱਖ ਸੇ ਸੰਗ ਸਿਧਾਰੇ। ਚਲੇ ਪਿਛਾਰੀ, ਗੁਰੂ ਅਗਾਰੇ ॥ ੨੫ ॥ ਚੌਦਹਿ ਲੋਕਨ ਥਾਪਿ ਉਥਾਪੈਂ[3]। ਤਊ ਛਿਮਾਨਿਧਿ ਪਰਮ ਅਮਾਪੈਂ[4] । ਗਮਨਤਿ ਪਹੁੰਚੇ ਕੇਤਿਕ ਦੂਰੇ। ਕਰਨੋ ਜਾਇ ਡੇਰਾ ਗੁਰ ਪੂਰੇ ॥ ੨੬ ॥ ਸਿੱਖਨ ਸਮੀਪ ਬੈਠਿਗੇ ਤਹਾਂ। ਇਕ ਰਸ ਰਿਦਾ ਸ਼ਾਂਤਿ ਨਿਤ ਮਹਾਂ। ਜਹੁਂ ਜਾਇ ਬੈਠੇ ਤਹਿੰ ਮੰਗਲ। ਸਤਿਗੁਰ ਪਗ ਤੇ ਭਾ ਥਲ ਮੰਗਲ॥੨੭॥ਸਭਿ ਮੰਗਲ ਕੇ ਗੁਰੂ ਇਸਥਾਨ[6]ਕਨੋਂ ਨ ਹੋਹਿ ਤਹਿੰ* ਜਹਿੰ ਭਗਵਾਨਾਕਰਹਿ ਕੀਰਤਨ ਸੁਨੈਂ ਅਨੇਕ। ਸੋਭਹਿੰ ਬੀਚ ਸਮੁੰਦ੍ ਬਿਬੇਕ[7] ॥ ੨੮ ॥ ਤਬਿ ਸ਼੍ਰੀ ਬੁੱਢੇ ਥਾਕ ਬਖਾਨਾ। 'ਆਪ ਪਰਮ ਹੋ ਛਿਮਾ ਨਿਧਾਨਾ। ਦੋਹਿ ਅਕਾਰਨ ਤਪਾ ਸੰਤਾਪੀ[8] । ਨਿੰਦਾ ਕਰਤਿ ਅਸੂਯਕ ਪਾਪੀ ॥ ੨੯ ॥ ਇਹ ਰਾਹਕ ਮੂਰਖ ਮਤਿ ਹੀਨੇ। ਰਿਦੇ ਬਿਚਾਰ ਜਿਨਹੁ ਨਹਿੰ ਕੀਨੇ। ਆਨਿ ਆਪ ਕੋ ਕਿਧ ਅਪਮਾਨਾ। ਸਭਿ ਸਿਰਮੌਰ ਉਚਿਤ ਸਨਮਾਨਾ[9] ॥ ੩੦ ॥ ਤੁਮਰੀ ਕਰੀ ਅਵੱਗਯਾ ਜੋਇ। ਤਪਾ ਪਾਇ ਫਲ ਅਤਿ ਦੁਖਿ ਹੋਇ।ਬਿਨ ਕਾਰਨ ਹੀ ਦ੍ਵੈਸ਼ ਕਮਾਵਹਿ†। ਹਸਹਿ ਨਿਕਾਸਿ,ਕਹਾਂ ਸੁਖ ਪਾਵਹਿ॥੩੧॥ ਅਜਰ ਜਰਨ ਧੀਰਜ ਤੁਮ ਮਾਂਹੀ। ਕਰਿ ਸਕਿ ਹੈ ਸਮਤਾ,ਅਸ ਨਾਂਹੀ[10] । ਛਿਮਾਵੰਤ ਛਿਤਿ ਜਿਮਿ[11] ਸਭਿ ਕਾਲਾ। ਕੈ ਰਾਵਰਿ ਮੈਂ ਛਿਮਾ ਬਿਸਾਲਾ॥

---

[1]ਈਰਖਾ ਕਰਨ ਵਾਲੇ। [2](ਤਪਾ) ਪਾਪੀ! [3](ਗੱਲ ਨੂੰ) ਜਤਨ ਨਾਲ ਨਾ ਸਿੱਧ ਹੋਣ ਵਾਲੀ ਜਾਣਕੇ। [4]ਚੌਦਾਂ ਲੋਕਾਂ ਦੇ ਕਰਤਾ ਹਰਤਾ। [5]ਮਾਪਣੋ ਤੋਂ ਰਹਤ। [6]ਸਾਰੇ ਮੰਗਲਾਂ ਦਾ ਅਸਥਾਨ ਗੁਰੂ ਆਪ ਹਨ । [7]ਭਾਵ ਗੁਰੂ ਜੀ । [8]ਬਿਨਾ ਕਾਰਨ ਤੋਂ ਤਪਾ ਦੁਖਦਾਈ । [9]ਸਭ ਦੇ ਵੱਡੇ ਤੇ ਆਦਰ ਯੋਗ ਹੋ । [10]ਐਸਾ (ਕੋਈ) ਨਹੀਂ । [11]ਧਰਤੀ ਹੈ ਜਿਵੇਂ।

*ਪਾਃ–ਕਨੋਂ ਨ ਹੋ ਚਿਤਹਿ। †ਪਾਃ–ਮਚਾਵਹਿ।

੩੨॥ਆਪ ਸਮਰਥ ਚਹਹੁ ਸੋ ਕਰਹੁ।ਸਭਿਨਿ ਡਰਾਵਹੁ ਤੁਮ ਨਹਿ ਡਰਹੁ। ਏਕ ਬਾਕ ਸੋਂ ਬਿਨਾ ਉਪਾਇ। ਮਾਰਹੁ ਸਭਿਹਿਨਿ ਦੇਹੁ ਜਿਵਾਇ[1]॥੩੩॥ ਤਿਨਕੇ ਕਹੇ ਨਿਕਸਿ ਅਬਿ ਆਇ। ਨਹੀਂ ਆਪ ਨੇ ਕਛੂ ਜਨਾਇ।ਜਸੋਂ ਤੁਮ ਭਾਵਹੁ ਸੋਈ ਭਲੇ। ਹਮਰੋ ਕਹਨਿ ਨਹੀਂ ਕੁਛ ਚਲੈ[2] ॥੩੪॥ ਇਮਿ ਕਹਿ ਮੌਨ ਧਾਰਿ ਕਰਿ ਬੈਸੇ। ਪਿਖਹਿ ਗੁਰੂ ਗਤਿ ਕਰਿ ਹੈਂ ਜੈਸੇ। ਨਿਜ ਪ੍ਰਤਾਪ ਕੋ ਨਹੀਂ ਜਨਾਵਹਿ। ਅਪਰ ਨਰਨਿ ਸਮ ਅਪਨ ਦਿਖਾਵਹਿ ॥ ੩੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅੰਗਦ ਕੋ ਗ੍ਰਾਮ ਤੇ ਨਿਕਾਸਨ' ਪ੍ਰਸੰਗ ਬਰਨਨੈ ਨਾਮ ਦੋਇ ਬਿੰਸਤੀ ਅੰਸੂ ॥ ੨੨ ॥

੨੩. [ਤਪੇ ਦੀ ਮੌਤ]।

ਦੋਹਰਾ ॥ ਤੇਜੋ ਕੇ ਨੰਦਨ[2] ਜੁਊ* ਸੇਵ ਕਰਤਿ ਦਿਨ ਰੈਨਿ। ਗਮਨੇ ਹੁਤੇ ਨਿਕੇਤ ਕੋ ਪ੍ਰੇਮ ਭਰੇ ਜੁਗ ਨੈਨ ॥ ੧ ॥ ਚੌਪਈ ॥ ਨਿਕਸੇ ਗੁਰੂ ਪਿਛਾਰੀ ਆਯੋ।ਡੇਰੇ ਗ੍ਰਾਮ ਬਿਖੈ ਦਰਸਾਯੋ।ਤਹਿ ਸੰਗੀ ਨਿਜ ਕੋਇ ਨ ਦੇਖਾ। ਸਹਤ ਗੁਰੂ ਨਹਿ ਸਿੱਖ ਅਸ਼ੇਖਾ[3]॥੨॥ਬੂਝਨ ਕੀਨਿ[4]ਗੁਰੂ ਕਿਤ ਗਏ? । ਸਿਖ ਜੇ ਸਗਲ ਸੰਗ ਹੀ ਲਏ। ਕੌਨ ਕਾਜ ਤਿਨ ਕੋ ਅਸ ਭਯੋ। ਤਤਛਿਨ ਗਮਨ ਵਹਿਰ ਕੋ ਕਯੋ?' ॥੩॥ ਸੁਨਿ ਕਿਸਿ ਨਰ ਨੇ ਕਥਾ ਬਖਾਨੀ। 'ਪਾਪੀ ਤਪੇ ਦੁਸ਼ਟਤਾ ਠਾਨੀ।ਕਹਯੋਕਿ–ਬਰਖਾ ਹੋਵੈ ਤਦਾ।ਸ਼੍ਰੀਗੁਰ ਅੰਗਦ ਨਿਕਸਹਿ ਸਦਾ–॥੪॥ ਸੁਨਿ ਰਾਹਕ ਮੂਰਖਮਤਿ ਆਏ।–ਨਿਕਸਹੁ ਗ੍ਰਾਮ–ਕਠੋਰ ਅਲਾਏ। ਛਿਮਾ ਧਾਰਿ ਗੁਰੂ ਵਹਿਰ ਪਧਾਰੇ। ਨਹਿ ਘਨ ਬਰਖੇ ਕਿਨਹੂੰ ਨਿਹਾਰੇ[5] ॥ ੫ ॥ ਕਰੀ ਅਵੱਗਯਾ ਸਤਿਗੁਰ ਕੇਰੀ। ਤਪਹਿ ਤਪਾ ਮਤਸਰ ਤੇ ਹੇਰੀ[6]। ਭਯੋ ਅਬਹਿ ਅਪਰਾਧੀ ਏਹੂ। ਉਚਿਤ ਦੰਡ ਕੋ ਸੋ ਲਖਿਲੇਹੂ ॥੬॥ ਮਨ ਬਚ ਕ੍ਰਮ[7] ਤੇ ਕਬਿ ਅਪਕਾਰਾ। ਨਹਿ ਕੀਨਸਿ[8],ਤੱਦਯਪ ਦੁਰਾਚਾਰਾ[9]।ਕਰਤਿ ਦ੍ਵੈਸ਼ ਕੋ ਕਾਰਣ ਬਿਨਾ। ਇਸ ਤੇ ਅਪਰਾਧੀ ਕੋ ਘਨਾ ॥੭॥ ਜਿਸਨੇ ਹਿਤ ਅਨਹਿਤ[10] ਨ ਬਿਚਾਰੇ। ਸਿਖਵਨ[10] ਦੇ ਗੁਰ ਵਹਿਰ ਨਿਕਾਰੇ[7]। ਸ਼੍ਰੀ ਗੁਰ ਅਮਰ ਸੁਨਤਿ ਦੁਖ ਪਾਯੋ।–ਦੇਖੋ ਕਯਾ ਇਨਿ ਦ੍ਵੈਸ਼

---

[1]ਕਿਸੇ ਉਪਾਵ ਦੀ ਲੋੜ ਨਹੀਂ, ਇਕ ਵਾਕ ਨਾਲ ਹੀ ਸਭ ਨੂੰ ਮਾਰ ਜਿਵਾਲ ਸਕਦੇ ਹੋ। [2]ਭਾਵ ਸ਼੍ਰੀ ਅਮਰਦਾਸ ਜੀ। [3]ਸਾਰੇ। [4]ਖੱਦਲ ਵਰਿਆ (ਅਜੇ) ਕਿਸੇ ਨਹੀਂ ਵੇਖਿਆ। [5]ਤਪਾ ਵੀਰਖਾ ਨਾਲ ਤਪਿਆ (ਸੜਦਾ) ਵੇਖੀਦਾ ਹੈ। [6]ਸਰੀਰ। [7]ਬੁਰਾ ਨਹੀਂ ਕੀਤਾ ਗੁਰੂ ਜੀ ਨੇ ਕਵੇ। [8]ਤਾਂ ਭੀ ਪਾਪੀ (ਤੁਪਾ)। [9]ਭਲਾ ਬੁਰਾ। [10]ਸਿੱਖਜਾ।

*ਪਾ:–ਹੂਤੇ।

ਕਮਾਯੋ ॥ ੮ ॥ ਸਰਲ ਸਮਾਨ ਚਿੱਤ ਗੁਰ[1] ਪੂਰੇ। ਰਾਹਕ ਤਪਾ ਮੰਦਮਤਿ ਕੂਰੇ। ਲੇਨਿ ਦੇਨਿ ਤਿਨ ਕੋ ਨਹਿੰ ਕੋਈ। ਕਜੋਂ ਕੁਕਰਮ ਮਿਲਿ ਠਾਨਜੋ ਸੋਈ ॥ ੯ ॥ ਮੋ ਤੇ ਜਰਜੋ* ਜਾਇ ਨਹਿੰ ਕੈਸੇ। ਜਾਵਦ ਫਲ ਮੈਂ ਦੇਉਂ ਨ ਤੈਸੇ–। ਇਮਿ ਕਹਿ ਗਏ[2] ਪੰਚਾਇਤਿ ਪਾਸ। ਬੈਠੇ ਧਾਰਜੋ ਬਰਖਾ ਆਸ ॥੧੦॥'ਭੋ ਰਾਹਿਕ ਗਨ ਕਾਜ ਤੁਮਾਰੇ। ਭਯੋ ਕਿਧੌਂ ਨਹਿੰ ਗੁਰੂ ਨਿਕਾਰੇ[3]। ਜੋ ਇੱਛਾ ਮਨ ਮੈਂ ਤੁਮ ਠਾਨੀ। ਭਯੋ ਕਿ ਨਹਿੰ ਖੇਤੋਂ ਮਹਿੰ ਪਾਨੀ[4] ॥੧੧॥ ਸੁਨਿ ਕ੍ਰਿਖਿਕਾਰਨ ਐਸੇ ਬੈਨ। ਕਹਤਿ ਭਏ 'ਕੋ ਬਰਖਾ ਹੈ ਨ। ਕਹਜੋ ਤਪੇ ਕੋ ਹਮ ਨੇ ਕੀਨਾ। ਹ੍ਵੈ ਕਰਿ ਆਤੁਰ ਨੀਰ ਬਿਹੀਨਾ ॥ ੧੨ ॥ ਜੋ ਬਰਖਾ ਬਰਖਾਵਨਿ ਕਰੈ। ਤਿਸਕੋ ਕਹਜੋ ਨ ਹਮ ਤੇ ਫਿਰੈ। ਜਿਸ[5] ਅਧੀਨ ਜੀਵਨ ਸਭਿ ਕੇਰਾ। ਹ੍ਵੈ ਅਸ ਅੰਨ ਸੁ ਖੇਤ ਘਨੇਰਾ ॥ ੧੩ ॥ ਬਾਕ ਤਪੇ ਕੋ ਮਾਨਜੋ ਸਹੀ। ਤਉ ਭਈ ਬਰਖਾ ਕਿਮਿ[6] ਨਹੀਂ। ਹਮ ਆਤੁਰ ਭੇ ਨੀਰ ਬਿਹੀਨਾ। ਨਿਜ ਜੀਵਨ ਚਹਿ ਅਕਰਨ ਕੀਨਾ[7] ॥ ੧੪ ॥ ਬਰਖਾ ਦੇ ਜੁ ਕ੍ਰਿਖੀ ਹਿਤ ਕਰਿਹੀਂ'। ਹਮ ਰਾਹਕ ਤਿਹ ਨਿਤਿ ਅਨੁਸਰਹੀਂ[8]। ਤਿਸ ਕੀ ਆਇਸੁ ਕੋ ਅਸ ਮਾਨਹਿੰ। ਨਹੀਂ ਕਰਨ ਭੀ ਕਰਿਬੋ ਠਾਨਹਿੰ[9] ॥੧੫॥ ਇਮਿ ਸ਼੍ਰੀ ਅਮਰਦਾਸ ਸੁਨਿ ਬੈਨ।ਕਹਜੋ ਸੁ ਛੋਭ ਕੋਪ ਰਸੁ ਨੈਨ[10]॥ 'ਕਹੇ ਤਪੇ ਕੇ ਘਨ ਨਹਿੰ ਆਵਾ। ਸ਼੍ਰੀ ਗੁਰ ਗ੍ਰਾਮਹਿ ਤੇ ਨਿਕਸਾਵਾ ॥ ੧੬॥ਸ਼੍ਰੀ† ਸਤਿਗੁਰ ਕੇ ਸੇਵਕ ਜੇਈ। ਬਰਖਾ ਦੇਨਿ ਸ਼ਕਤਿ ਧਰਿ ਤੇਈ। ਕਹਜੋ ਤਿਨਹਿੰ ਕੋ ਮਾਨਹੁ ਨੀਕਾ। ਬਰਖਹਿ ਮੇਘ ਭਾਵਤੋ ਜੀਕਾ ॥੧੭॥ ਤਪੇ ਈਰਖਾ ਕਰਿ ਨਿਕਸਾਏ। ਸ਼ਕਤਿ ਹੀਨ ਨਹਿੰ ਘਨ ਬਰਖਾਏ। ਅਬਿ ਤੁਮ ਜਾਹੁ ਤਪੇ ਕੇ ਪਾਸਿ'। ਸੁਨਿ ਨਰ ਗਏ ਕਰੀ ਅਰਦਾਸ ॥ ੧੮॥'ਗੁਰ ਤੋਂ ਹਮ ਨੇ ਦੀਨ ਨਿਕਾਰੀ।ਤਉ ਨ ਬਰਖਜੋਬਾਰਦ‡ਬਾਰੀ[11]।

[1]ਚਿਤ ਕਰਕੇ ਗੁਰੂ ਜੀ ਸਰਲ ਤੇ ਸਮਦ੍ਰਿਸ਼ਟਾ ਹਨ। [2](ਸ਼੍ਰੀ ਅਮਰ ਦਾਸ ਜੀ) ਗਏ। [3]ਗੁਰੂ ਜੀ ਨੂੰ ਕੱਢ ਦੇਣ ਨਾਲ। [4]ਭਾਵ ਬਰਖਾ ਦੇ। [5]ਕਿਵੇਂ ਬੀ। [6]ਨਿਰਦਯਤਾ ਦਾ ਕੰਮ ਕੀਤਾ [ਸੰਸ:, ਅਕਰੁਣ] (ਅ) (ਅਕਰਨ=) ਨਾ ਕਰਨੇ ਯੋਗ ਕੰਮ। ਭਾਵੇਂ ਅਸਾਂ ਨਾ ਕਰਨੇ ਜੋਗ ਕੰਮ ਬੀ ਕੀਤਾ (ਬਰਖਾ ਨਹੀਂ ਹੋਈ)। [7]ਹਰੀ ਕਰੇ। [8]ਅਨੁਸਾਰੀ ਹਾਂ। [9]ਨਾ ਕਰਨੇ ਜੋਗ ਬੀ ਕਰਾਂਗੇ। [10]ਕੋਪ ਵਿਚ ਨੈਣ ਰਸ ਰਹੇ ਸਨ, ਜਦ ਕਿਹਾ (ਅ) ਕੋਪ ਰਸ=ਗੁੱਸੇ ਵਾਲਾ ਰਸ, ਗੁਸੇ ਦੇ ਵਲਵਲੇ ਵਿਚ। ਇਹ ਗੁੱਸਾ ਕ੍ਰੋਧ ਨਹੀਂ, ਮੰਦ ਕਰਮੀਆਂ ਉਤੇ ਜੋ ਨੇਕੀ ਦੇ ਸੁਭਾਵ ਵਾਲਾ ਗੁੱਸਾ ਹੁੰਦਾ ਹੈ ਉਹ ਹੈ। [11]ਬੱਦਲ ਤੋਂ ਜਲ।

*ਪਾ:–ਸਹਜੋ। †ਪਾ:–ਤੇ। ‡ਪਾ:–ਬਾਦਰ।

ਤਪੇ ਕੁਛਕ ਰਿਸ ਕਰਿ ਮੁਖ ਭਾਖੀ। 'ਮੂਠੀ ਮਹਿੰ ਬਰਖਾ ਨਹਿੰ ਰਾਖੀ ॥ ੧੯ ॥ ਮੰਤ੍ਰ ਜੰਤ੍ਰ ਕਰਿ ਜੁਗਿਤ ਬਨਾਵੌਂ। ਤੁਮ ਹਿਤ ਬਰਖਾ ਕੌ ਬਰਖਾਵੌਂ'। ਸੁਨਿ ਨਰ ਆਇ ਕਹੀ ਤਿਮਿ ਬਾਤਿ। 'ਅਬਿ ਤੌ ਬੋਲਤਿ ਕਛੁਕ ਰਿਸਾਤਿ' ॥ ੨੦ ॥ ਤਬਿ ਸ਼੍ਰੀ ਅਮਰ ਕਹਯੋ ਬਿਨ ਦੇਰਿ। 'ਹਮ ਬਰਖਾ ਬਰਖਾਇੰ ਬਡੇਰਿ। ਨਹਿੰ ਐਸੇ ਗੁਰ ਕੇ ਸਿਖ ਜਾਨੋ[1]। ਬਰਖਾ ਕਰਹਿੰ, ਕਹਯੋ ਤਿਨ ਮਾਨੋ' ॥੨੧॥ਸੁਨਿ ਰਾਹਕ ਲਾਲਚ ਕਰਿ ਪਾਨੀ। ਬਿਰਥੀ* ਬਾਤ ਤਪੇ ਕੀ ਠਾਨੀ। 'ਹਮ ਤੋ ਹੈਂ ਤਿਸਕੇ ਅਨੁਸਾਰੀ। ਜੋ ਜਲ ਦੇਹਿ ਕਿਦਾਰ[2] ਮਝਾਰੀ ॥ ੨੨ ॥ ਹਿਤ ਜਲ ਕੇ ਤਿਸ ਕੌ ਬਚੁ ਮਾਨਾ। ਅਪਰ ਜੁ ਦੇ ਬਰਖਾਇ ਮਹਾਨਾ। ਕਹੈ ਸੁ ਹਮ ਮਾਨਹਿੰ ਸਭਿ ਗ੍ਰਾਮ। ਜੋ ਜੀਵਨਿ ਕੌ ਦੇ ਅਭਿਰਾਮ[3] ॥ ੨੩ ॥ ਨਾਂਹਿ ਤ ਹਮ ਮਰਿਹੈਂ ਦੁਖ ਪਾਇ। ਛੁਧਾ ਸਹੀ ਨਹਿੰ ਕਿਸਿ ਤੇ ਜਾਇ। ਜੇ ਜਲਦਾਤਾ[4] ਬਚੁ ਨਹਿੰ ਮਾਨਹਿੰ। ਤੌ ਹਮ ਅਪਨਾ ਜੀਵਨ ਹਾਨਹਿੰ ॥ ੨੪ ॥ ਅਸ ਕੌ ਆਜ ਹੋਇ ਉਪਕਾਰੀ।ਦੇ ਜੀਵਨਿ ਜੀਵਨ ਸੁਖ ਕਾਰੀ[5]। ਤਿਸ ਕੇ ਹਮ ਹੈਂ ਸਦਾ ਗੁਲਾਮੂ। ਕਰਹਿੰ ਸੇਵਕੀ ਸਭਿਹੀ ਗ੍ਰਾਮੂ'॥੨੫॥ਇਮਿ ਨਿਸ਼ਚੈ ਸ਼ਭਿ ਕੌ ਕਰਿਵਾਇ। ਕਹਿ ਸ਼੍ਰੀ ਅਮਰ 'ਸੁਨਹੁ ਸਮੁਦਾਇ। ਦਿਵਸ ਰਹਯੋ ਥੋਰੋ ਰਵਿ ਜਾਇ[6]। ਧਾਂਤੇ ਤੂਰਣ ਕਰਹੁ ਉਪਾਇ॥੨੬॥ਰਵਿ ਅਸਤਨ ਤੇ[7] ਪੂਰਬ ਕਾਲ।ਜਹਿੰ ਜਹਿੰ ਤਪਾ ਜਾਇ ਦਰਹਾਲ[8]। ਤਹਿੰ ਤਹਿੰ ਘਨ ਜਲ ਕੌ ਬਰਖਾਵੈ। ਭਰਹਿੰ ਖੇਤ, ਬਹੁ ਅੰਨ ਪਕਾਵੈ॥੨੭॥ਬਹੁ ਕਿਦਾਰ ਹੈਂ ਦਿਨ ਰਹਿ ਥੋਰਾ। ਲੈ ਗਮਨਹੁ ਨਿਜ ਨਿਜ ਦਿਸ਼ ਓਰਾ। ਅੰਗ ਪ੍ਰਤਯੇਗ[9] ਜਹਾਂ ਲਗ ਜਾਇ। ਤਹਿੰ ਲਗ ਧਾਇ ਮੇਘ ਬਰਖਾਇ ॥ ੨੮ ॥ ਨਿਕਸਹਿ ਜਬਹਿ ਤਪਾ ਨਿਜ ਡੇਰੇ। ਤੌ ਘਨ ਹੋਇ, ਪਤਾ ਲਿਹੁ ਹੇਰੇ[10]। ਪਹੁੰਚਹਿ ਜਬ ਕਿਦਾਰ ਮਹਿੰ ਜਾਇ। ਤਬਿ ਦੇਖਹੁ ਘਨ ਜਲ ਬਰਖਾਇ' ॥੨੯॥ ਇਮਿ ਸੁਨਿ ਸਭਿ ਕੇ ਜਾਗਯੋ ਚਾਉ। ਕਹਤਿ ਭਏ 'ਲਿਹੁ ਇਹ ਪਤੀਆਉ[11]'। ਗਮਨੇ ਰਾਹਕ

---

[1]ਐਸੇ (ਤਪੇ ਵਰਗੇ) ਗੁਰੂ ਦੇ ਸਿੱਖ (ਝੂਠੇ) ਨਾ ਜਾਣੋ। [2]ਖੇਤੀ। [3]ਜੋ ਸੁਹਣਾ ਜੀਵਨ ਸਾਨੂੰ ਦੇਵੇ (ਅ) ਜੀਵਨ=ਪਾਣੀ। ਭਾਵ ਜੋ ਸਾਨੂੰ ਪਾਣੀ ਦੇਵੇ। [4]ਜਲ ਦੇ ਵਰਸਾਉਣ ਵਾਲੇ ਭਾਵ ਉਪਕਾਰੀ ਪੁਰਸ਼ ਦਾ। [5]ਜੀਵਾਂ ਨੂੰ ਸੁਖੀ ਕਰਨ ਵਾਲਾ ਜੀਵਨ। [6]ਭਾਵ ਡੁੱਬਣ ਵਿਚ। [7]ਡੁੱਬਣ ਤੋਂ। [8]ਛੇਤੀ। [9](ਉਸ ਦਾ)ਅੰਗ ਯਾ ਹਰੇਕ ਅੰਗ ਭਾਵ ਕੋਈ ਅੰਗ। [10]ਧਰਤਾਛਾ ਦੇਖ ਲੈਣਾ। [11]ਪਰਤਿਆ ਲਓ। *ਪਾ:—ਬਿੱਪ੍ਰੋ।

ਸਭਿ ਮਿਲਿ ਤਹਾਂ। ਸਥਿਤ ਤਪਾ ਗਾਦੀ ਪਰ ਜਹਾਂ ॥੩੦॥ ਗਰਬ ਹਰਖ ਮਹਿੰ ਫੂਲਨੋ ਬੈਸਾ। ਤੇਜ ਤਰੇ ਪੈ ਉਫਨਨੋ ਜੈਸਾ[1]*। ਕ੍ਰਿਖਿਕਰਿ ਬ੍ਰਿੰਦ ਜਾਇ ਕਰਿ ਕਹਨੋ। 'ਸੁਨਹੁ ਤਪਾ ਜੀ ਨਹਿੰ ਘਨ ਲਹਨੋ ॥੩੧॥ ਅਬਹਿ ਆਪ ਕਰੁਨਾ ਕੋ ਧਾਰਿ।ਉਠਿ ਕਰਿ ਪਾਵਹੁ ਚਰਨ ਕਿਦਾਰ। ਤੁਮਰੇ ਚਲੇ ਜਿ ਘਨ ਬਰਖੈ ਹੈ। ਇਸ ਤੇ ਹਮ ਮਨੁ ਕਾਮਨ[2] ਪੈ ਹੈ ॥ ੩੨ ॥ ਜੇ ਹਿਤ ਚਾਹਤਿ ਆਪਹਮਾਰਾ।ਨਿਕਸਹੁ ਬਾਹਰ ਗਮਹੁ ਕਿਦਾਰਾ[3]।ਹਮ ਸਭਿ ਚਲਿ ਹੈਂ ਸੰਗ ਤੁਮਾਰੇ। ਕਰਹੁ ਗ੍ਰਾਮ ਪਰ ਅਸ ਉਪਕਾਰੇ'॥੩੩॥ਕਰਤਿ ਮ੍ਰਿਦੁ-ਲਤਾ ਜੁਤਿ ਪਤਿਆਵਨ[4]। ਇਮਿ ਕਹਿ ਬਹੁ ਬਿਧਿ ਕਿਯ ਨਿਕਸਾਵਨ। ਵਹਿਰ ਗ੍ਰਾਮ ਤੇ ਨਿਕਸਨੋ ਜਦਾ। ਸਮੁਖ ਆਇ ਘਨ ਦੇਖਨੋ ਤਦਾ ॥ ੩੪ ॥ ਪਤਾ ਲਗਨੋ ਸਭਿ ਕੇ ਮਨ ਮਾਂਹੀ।–ਗੁਰ ਸਿਖ ਭਨਨੋ ਸੁ ਮਿੱਥਨਾ ਨਾਂਹੀ–। ਕਰਤਿ ਬਾਰਤਾ ਬੇਗ ਚਲੇ ਹੈਂ। ਪਰਖਤਿ ਸਿਖ ਕੋ ਬਾਕ ਭਲੇ ਹੈਂ ॥੩੫॥ ਲੇ ਜਥਿ ਗਏ ਕਿਦਾਰ ਮਝਾਰ। ਬਰਖਨਿ ਬੂੰਦੈਂ ਲਗੀ ਫੁਹਾਰ। ਦੂਸਰ ਖੇਤ ਬਿਖੈ ਪਗ ਧਾਰਾ। ਮੋਚਤਿ ਭਏ ਮੇਘ ਜਲ ਧਾਰਾ ॥ ੩੬ ॥ –ਲਘੁ ਦਿਨ ਰਹਨੋ– ਚਿੰਤ ਉਪਜਾਵੈਂ। ਨਿਜ ਨਿਜ ਦਿਸ਼ ਕੋ ਚਹਤਿ ਚਲਾਵੈਂ। ਆਪਸ ਮਹਿੰ ਰਾਹਕ ਕਰਿ ਗਿਨਕੋ[5]† ।–ਕਿਮਿ ਇਹੁ ਕਾਰਜ‡ ਪੂਰ ਸਭਿਨਿ ਕੋ–॥੩੭॥ ਨਿਜ ਕਿਦਾਰ ਦਿਸ਼ ਔਂਚਨ ਲਾਗੇ। ਜਿਦਤਿ ਪਰਸਪਰ[6] ਰਿਸ ਉਰ ਜਾਗੇ। ਤਪਾ ਭਯੋ ਬਜ਼ਾਕੁਲ ਤਿਸ ਕਾਲਾ। ਝਿਰਕ ਝਿਰਕ ਤਿਨ ਪਰਹਿ ਬਿਸਾਲਾ ॥੩੮॥ ਕਹਨੋ ਤਪੇ ਕੋ ਨਹਿੰ ਕੋ ਮਾਨਹਿ। ਨਿਜ ਕਿਦਾਰ ਢਿਗ ਸਭਿ ਸੋ ਆਨਹਿੰ।ਖੈਂਚਤਿ ਖੈਂਚਤਿ ਭਯੋ ਬਿਹਾਲਾ। ਬੋਲਨ ਤੇ ਥਕ ਰਹਨੋ ਨ ਚਾਲਾ ॥ ੩੯ ॥ ਜਥਿ ਚਲਿਬੇ ਤੇ ਹਟਿ ਸੋ ਰਹਿਓ।ਮੋਹਨ ਪਿਤਾ[7] ਆਇ ਤਥਿ ਕਹਿਓ। 'ਮਾਸ ਅਸਥਿ[8] ਜਹਿੰ ਜਹਿੰ ਲੈ ਜੈ ਹੋ। ਤਹਿੰ ਤਹਿੰ ਬਰਖਾ ਘਨਕੀ ਪੈ ਹੋ' ॥ ੪੦ ॥ ਸੁਨਿਕੇ ਸਭਿਨਿ

---

[1]ਜਿਵੇਂ ਹੇਠਾਂ ਅੱਗ (ਹੋਵੇ ਤੇ) ਦੁੱਧ ਉੱਪਰ ਨੂੰ ਫੁਲ ਕੇ ਚੜ੍ਹ ਆਉਂਦਾ ਹੈ। (ਉਫਨਨਾ=ਸੇਕ ਨਾਲ ਫੇਨ ਸਮੇਤ ਉੱਪਰ ਨੂੰ ਉਠਣਾ)। [2]ਮਨੋ ਕਾਮਨਾ। [3]ਖੇਤ ਵਿਚ ਚੱਲੋ। [4]ਕੋਮਲਤਾ ਨਾਲ ਪਤਿਆਉਣਾ ਕੀਤੋ ਨੇ। [5]ਗਿਣਤੀ ਕਰਦੇ। [6]ਜਿਦਦੇ ਹਨ ਆਪਸ ਵਿਚ। [7]ਭਾਵ ਸ਼੍ਰੀ ਅਮਰ ਦਾਸ ਜੀ ਨੇ। [8]ਹੱਡੀ।

*ਪਾ:–ਤੇਜ ਤੁਰੇ ਪੈ ਉਫਨਨੋ ਜੈਸਾ=ਜਿਵੇਂ ਤਿੱਖੇ ਘੋੜੇ ਉੱਤੇ ਕੋਈ ਉਛਲਦਾ ਹੈ।

†ਪਾ:–ਹਠ ਕੋ। ‡ਪਾ:–ਕਾਰਨ।

ਘਸੀਟਸੋ ਜਦਾ। ਨਿਕਸੇ ਪ੍ਰਾਨ ਭਯੋ ਹੰਤਿ ਤਦਾ।–ਰਹਿੰ ਬਰਖਾ ਬਿਨ ਖੇਤ ਹਮਾਰੇ–। ਇਮ ਬੋਲਤਿ ਅਰ ਚਿੰਤ ਬਿਚਾਰੇ॥ ੪੧॥–ਏਕ ਮਰੇ ਜੀਵਹਿ ਸਭਿ ਗਾਉਂ–। ਧਾਂਤੇ ਤੋਰ ਲਿਏ ਕਰ ਪਾਉਂ। ਆਪੋ ਅਪਨੇ ਖੇਤ ਪਧਾਰੇ।ਜਹਿੰ ਜਹਿੰਗੇ ਪਸਰਸੋਘਨ ਸਾਰੇ॥੪੨॥ਤਪਾ ਮਰੇਤੇ ਇਕਰਸਬਾਰਿ। ਬਰਖਾ ਕੀਨਸਿ ਮੇਘ ਕਿਦਾਰਿ[1]।–ਮਹਾਂ ਪਖੰਡੀ–ਸਭਿਹਨਿ ਜਾਨਸੋ। –ਦ੍ਵੈਸ਼ ਠਾਨਿ ਗੁਰ ਕੋ ਨਿਕਸਾਨਸੋ ॥ ੪੩ । ਝੂਠੇ ਹੁਤੋ ਫੁਰੀ ਨਹਿੰ ਬਾਨੀ। ਗੁਰਦਾਸਨਿ[2] ਕਹਿ ਦੀਨਸਿ ਪਾਨੀ। ਹੋਤਿ ਭੋਰ ਸ਼੍ਰੀ ਅੰਗਦ ਆਨਹੁ।ਨਿਜ ਅਪਰਾਧ ਛਿਮਾਪਨ ਠਾਨਹੁ[3]–॥ ੪੪ ॥ ਇਮਿ ਸ਼੍ਰੀ ਅਮਰਦਾਸ ਤਹਿੰ ਕਰਿਕੈ। ਗਮਨਸੋ ਗੁਰ ਦਿਸ਼ ਪ੍ਰੀਤਿ ਸੁ ਧਰਿਕੈ। ਪਰਮ ਪ੍ਰਸੰਨ ਰਿਦੈ ਹੁਇ ਗਇਓ।ਪ੍ਰਾਪਤਿ ਡੇਰੇ ਮਹਿੰ ਚਲਿ ਭਇਓ ॥ ੪੫ ॥ ਗੁਰ ਕੋ ਜਾਇ ਬੰਦਨਾ ਕੀਨਸਿ।ਪ੍ਰਿਸ਼ਟਿ ਫੇਰਿ ਬੈਠੇਚਿਤ ਚੀਨਸਿ।–ਅਜ਼ਮਤ ਕਰੀ ਦਿਖਾਵਨਿ– ਜਾਨੀ। ਨਹਿੰ ਨੀਕੀ ਸ਼੍ਰੀ ਅੰਗਦ ਮਾਨੀ॥ ੪੬ ॥ ਸਿੱਛਾ ਅਜਰ ਜਰਨ ਕੀ ਦੇਨਿ। ਸਿਖ ਉਰ ਸਮਤਾ ਨਿਜ ਕਰਿ ਲੇਨਿ[4]। ਪ੍ਰਿਸ਼ਟਿ ਦਏ[5] ਬੈਠੇ ਗੁਰ ਸ੍ਵਾਮੀ। ਸਰਬ ਬਾਰਤਾ ਅੰਤਰਜਾਮੀ॥੪੭॥ ਪਿਖਿ ਸ੍ਰੀ ਅਮਰ ਦੁਤਿਯ ਦਿਸ਼ ਗਇਉ।ਨੰਮ੍ਰਿ ਬੰਦਿ ਕਰ ਇਸਥਿਤ ਭਇਉ।ਲੱਜਾ ਕਰੈ ਸੁਨੇਤੂ ਨਿਵਾਏ। ਚਿਤ ਮਹਿੰ ਦੁਚਿਤਾਈ[6] ਉਪਜਾਏ॥੪੮॥ ਤ੍ਰਿਤੀ ਦਿਸ਼ਾ ਪੁਨ ਆਨਨ ਫੇਰਸੋ। ਅਪਨਿ ਦਾਸ ਕੋ ਨਾਂਹਿਨ ਹੇਰਸੋ।–ਸ਼ਕਤਿ ਜਨਾਵਨ ਕਿਧ ਅਪਰਾਧੂ। ਨਹੀਂ ਕਰਮ ਕੀਨਸਿ ਇਹੁ ਸਾਧੂ–॥੪੯॥ ਭਏ ਦੀਨ ਮਨ ਮੋਹਿਨ ਤਾਤ[7]। ਪੁਨ ਸਨਮੁਖ ਹੋਯੋ ਪਛੁਤਾਤ। ਕਹਿਨ ਬਾਕ ਕੋ ਉਦਿਤਿ[8] ਭਯੋ ਜਬਿ। ਚਤੁਰਥ ਦਿਸ਼[9] ਮੁਖ ਫੇਰ ਲਿਯੋ ਤਬਿ ॥ ੫੦ ॥ ਹੋਇ ਉਤਾਇਲ ਮੁਖ ਦਿਸ਼ ਫੇਰ[10]। ਨਿਜ ਅਪਰਾਧ ਸੁ ਬੂਝਸੋ ਹੋਰਿ। 'ਭੋ ਪ੍ਰਭੁ ਗੁਰ!ਅਬਿ ਛਿਮਾਂ ਕਰੀਜੈ। ਸ਼ੁਭਿ ਉਪਦੇਸ਼ ਮੋਹਿ ਕਉ ਦੀਜੈ ॥ ੫੧ ॥ ਭੁਲ ਕੋ ਤੁਮ ਬਖਸ਼ਨ ਹਾਰਿ। ਨਮੋ ਨਮੋ ਗੁਰ ਗਯਾਨ ਉਦਾਰ !। ਸੁਮਗ ਬਤਾਵਨ ਮਹਿੰ ਪਰਧਾਨ। ਰਾਵਰਿ ਕੇ ਸਮਾਨ ਨਹਿੰ ਆਨ' ॥੫੨॥ਸ਼੍ਰੀ ਗੁਰ ਅੰਗਦ ਤਬਹਿ

---

[1]ਬੱਦਲ ਨੇ ਖੇਤਾਂ ਵਿਖੇ। [2]ਗੁਰੂ ਜੀ ਦੇ ਦਾਸ ਨੇ। [3]ਮਾਫ ਕਰਵਾਓ। [4]ਸਿੱਖ ਦੇ ਦਿਲ ਵਿਚ ਆਪਣੀ ਸਮਤਾ ਦੇਣ ਲਈ ਭਾਵ ਆਪਣੇ ਵਰਗਾ ਕਰਨ ਲਈ। (ਅ) ਆਪਣੇ ਸਿੱਖ ਦੇ ਦਿਲ ਵਿਚ ਸਮਤਾ ਭਾਵ (ਦ੍ਰਿੜ੍ਹ) ਕਰਾਉਣ ਲਈ। [5]ਪਿੱਠ ਮੋੜਕੇ। [6]ਚਿੰਤਾ। [7]ਸ਼੍ਰੀ ਅਮਰ ਦਾਸ ਜੀ। [8]ਤਿਆਰ। [9]ਚੌਥੀ ਤਰਫ। [10]ਕਾਹਲੀ ਨਾਲ ਮੁਖੜੇ ਵਾਲੇ ਪਾਸੇ ਨੂੰ ਫਿਰੇ।

ਬਖਾਨਾ[ਹਮ ਪੀਛੈ ਕਨਾਕ੍ਰਿਤ ਤੈਂ ਠਾਨਾ?।ਘਨ ਬਰਖਾਇਤਪਾ ਮਰਵਾਯੋ। ਅਪਨ ਆਪ ਕੋ ਮਹਿਦ ਜਨਾਯੋ॥੫੩॥ਸਭਿਗੁਰ ਕੋ ਘਰ ਹੈ ਨਿਤ ਨੀਵਾ। ਹੋਨਿ ਹੰਕਾਰ ਥਾਂਵ ਨਹਿੰ ਥੀਵਾ*[੧]। ਪਾਪੀ ਤਪਾ ਕੁਕਰਮ ਕਰੈਤਾ। ਅੰਤ ਸਮੈ ਦੁਖ ਨਰਕ ਲਹੈਤਾ॥ ੫੪ ॥ ਫਲਦਾਤਾ ਈਸ਼ੁਰ ਸਭਿ ਕਾਂਹੁ। ਜੀਵ ਅਬਲ[੨] ਕਿਸ ਗਿਨਤੀ ਮਾਂਹੁ। ਕਾਰਨ ਕਰਨ ਏਕ ਜਗ ਨਾਥਾ। ਕਰਤਿ ਕਰਾਵਤਿ ਸੋ ਸਭਿ ਸਾਥਾ॥ ੫੫॥ ਅਪਨ ਆਪ ਨਿਜ ਕ੍ਰਿਤ ਪ੍ਰਕ੍ਰਿਤ ਮਹਿੰ। ਨਹੀ ਅਰੋਪਹਿੰ ਕਬਿ ਸੁਧੀਰ ਲਹਿ[੩]। ਏਕੰਕਾਰ ਆਸਰੋ ਕਰਿਕੈ। ਨਹੀਂ ਜਨਾਵਹਿੰ ਆਪਾ ਹਰਿ ਕੈ[੪] ॥੫੬॥ ਸੁਨਿ ਸ਼੍ਰੀ ਅਮਰ ਬੰਦਨਾ ਠਾਨੀ।[ਭੋ ਗੁਰ ਬਖਸ਼ਹੁ ਮਤਿ ਅਨੁਜਾਨੀ। ਅਬਿ ਤੇ ਫੇਰ ਨ ਕਰਿਹੌਂ ਐਸੇ। ਆਪਾ ਮੈਂ ਨ ਜਨਾਵੌਂ ਕੈਸੇ ॥ ੫੭ ॥ ਇਹੁ ਤੁਮਰੋ ਅਪਰਾਧ ਮਹਾਨਾ। ਸਹਜੋ ਨ ਗਯੋ ਤਬਹਿ ਕ੍ਰਿਤ ਠਾਨਾ। ਰਾਵਰ ਕੀ ਰਜਾਇ ਇਮਿ ਜੋਈ[੫]। ਕਰਹਿ ਅਪਰ[੬]ਐਸੋ ਨਹਿੰ ਕੋਈ' ॥੫੮॥ ਦੋਹਰਾ ॥ ਇਮਿ ਕਹਿ ਛਿਮਾ ਕਰਾਇ ਕਰਿ ਬੈਠੇ ਸ਼੍ਰੀ ਗੁਰ ਪਾਸਿ। ਮੰਗਲ ਮਹਿੰ ਮੰਗਲ ਮਹਾ ਜਹਿੰ ਗੁਰ ਕਰਸੋ ਨਿਵਾਸਿ ॥ ੫੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਜੋਗੀ ਤਪੇ ਕੋ' ਪ੍ਰਸੰਗ ਕਰਨੰ ਨਾਮ ਤ੍ਰੀਨ ਬਿੰਸਤੀ ਅੰਸੂ ॥ ੨੩ ॥

੨੪. [ਭੈਰੋ ਪੁਰ ਖੀਓ ਭੱਲੇ ਨੂੰ ਮਿਲਕੇ ਗੁਰੂ ਜੀ ਨੇ ਵਾਪਸ ਖਡੂਰ ਆਉਣਾ]

ਦੋਹਰਾ ॥ ਰਾਹਕ[੭] ਮਿਲੇ ਖਡੂਰ ਕੇ ਉਰ ਪ੍ਰਸੰਨਤਾ ਪਾਇ। ਮਨ ਭਾਵਤਿ ਬਰਖਨੋ ਜਲਦ[੮] ਹਰਿਤ ਖੇਤ[੯] ਸਮੁਦਾਇ ॥ ੧ ॥ ਚੌਪਈ ॥ ਸਕਲ ਮਿਲੇ ਸਭਿ ਬਾਤ ਬਿਚਾਰੀ। 'ਗੁਰ ਕੀ ਭਈ ਅਵੱਗਯਾ ਭਾਰੀ। ਜਿਨ ਮਹਿੰ ਅਜ਼ਮਤ ਏਤਿਕ ਅਹੈ। ਬਰਖਨੋ ਜਲ ਜਿਨ ਸੇਵਕ ਕਹੈ॥ ੨॥ ਰਹਤਿ ਹਮੇਸ਼ ਨਹੀਂ ਮਿਤਿ ਜਾਨੀ। ਜਾ ਬੈਠੇ ਹੈਂ†ਅਪਰ ਸਥਾਨੀ।ਅਬਿ ਮਿਲਿ ਚਲਹੁ ਨ

[੧]ਹੰਕਾਰ ਹੋਣ ਦਾ ਥਾਂ ਨਹੀਂ । [੨]ਬਲ ਤੋਂ ਰਹਿਤ। [੩]ਤੂੰ ਸਮਝ ਲੈ ਆਪਣੇ ਆਪ (ਆਤਮਾ) ਵਿਚ ਕਦੇ ਬੁੱਧੀਮਾਨ ਲੋਕ ਨਿਜ ਕ੍ਰਿਤੱਵ ਯਾ ਪਰ ਕ੍ਰਿਤੱਵ ਧਰਮ ਅਰੋਪਨ ਨਹੀਂ ਕਰਦੇ। (ਅ) (ਜੀਵ) ਆਪੋ ਆਪਣੇ ਸੁਭਾਵ ਵਿਚ ਆਪ ਕ੍ਰਿਤ ਕਰਦੇ ਹਨ, ਸੁਧੀਰ ਇਹ ਦੇਖਕੇ (ਈਸ਼ੁਰ ਹੀ ਕਰਨ ਕਾਰਨ ਤੇ ਫਲ ਦਾਤਾ ਹੈ ਅਪਨੀ ਹੰਤਾ ਮਮਤਾ ਈਸ਼ੁਰ ਵਿਚ) ਨਹੀਂ ਅਰੋਪਦੇ। [੪]ਆਪਾ ਭਾਵ ਦੂਰ ਕਰਕੇ। [੫]ਜੋ ਹੈ । [੬]ਹੋਰ ਤਰ੍ਹਾਂ, ਭਾਵ ਉਲਟ; ਐਸਾ ਕੋਈ ਨਹੀਂ ਜੋ ਰਜ਼ਾ ਆਪ ਦੀ ਦੇ ਉਲਟ ਟੁਰੇ । [੭]ਜ਼ਿਮੀਦਾਰ । [੮]ਬੱਦਲ । [੯]ਖੇਤ ਹਰੇ ਹੋਏ ।

*ਪਾ:—ਮਨ ਹੰਕਾਰ ਥਾਨੇ ਨਹਿ ਥੀਵਾਂ ।

†ਪਾ:—ਜਾ ਬੈਠਾਰੇ । ਕਾਵੇ ਹਮ ਗਏ । ਕਰਿ ਬੈਠੇ ਹੈਂ।

ਬਿਲਮ ਲਗਾਵਹੁ। ਭਈ ਭੂਲ ਤੁਰਨ ਬਖਸ਼ਾਵਹੁ ॥ ੩ ॥ ਨਾਂਹਿ ਤ ਸ਼੍ਰਾਪ ਦੇਹਿ ਭੈ ਦਾਯਕ। ਅਪਦਾ ਪਰਹਿ ਪ੍ਰਮੋਦ ਨਸਾਇਕ[੧]। ਇਮਿ ਕਹਿ ਮਿਲਿ ਕਰਿ ਲੈ ਪਕਵਾਨ। ਬਖਸ਼ਾਵਨ ਗਮਨੇ ਤਿਸ ਥਾਨ ॥ ੪ ॥–ਜਿਸ ਪ੍ਰਕਾਰ ਇਸ ਥਲ ਚਲਿ ਆਵਹਿੰ। ਤਿਮਿ ਸਭਿ ਕਰਿਹੁ ਕ੍ਰਿਪਾਲ ਰਿਝਾਵਹਿੰ–।ਖਾਨ ਰਜਾਦੇ ਕੇ ਥਲ ਗਏ।ਸ਼੍ਰੀ ਗੁਰ ਬੈਠੇ ਦੇਖਤਿ ਭਏ ॥੫॥ ਸਭਿਨਿ ਜਾਇ ਪਦ ਬੰਦਨ ਠਾਨੀ।ਬਿਨਤੀ ਜੁਕਤਿ ਬਖਾਨੀ ਬਾਨੀ। 'ਸ਼੍ਰੀ ਗੁਰ ਹਮ ਨੈ ਭੇਦ ਨ ਪਾਇਵ। ਸਭਿ ਕੋ ਜੋਗੀ ਤਪੇ ਭੁਲਾਇਵ ॥ ੬ ॥ ਰਾਵਰਿ ਕੋ ਨਿੰਦਕ ਬਡ ਪਾਪੀ।ਧਨ ਲੋਭੀ ਮਨ ਕੂਰ ਸੰਤਾਪੀ। ਦੁਰਮਤਿ ਖੋਟ ਕਰਮ ਕਿਯ ਜੇਤਿਕ।ਤਾਤਕਾਲ ਫਲ ਪਾਇਹੁ ਤੇਤਿਕ[੨] ॥੭॥ਸ਼ਰਣਿ ਪਰੇ ਹਮ* ਰਾਹਕ ਸਾਰੇ। ਛਿਮਹੁ ਗੁਰੂ ਤੁਮ ਮਹਿਦ ਉਦਾਰੇ'। ਸੁਨਿ ਸਤਿਗੁਰ ਤਿਨ ਦਿਸ਼ ਪਿਖਿ ਬਿਕਸੇ। ਬਾਕ ਸੁਧਾ,ਸਸਿ ਮੁਖ ਤੇ[੩] ਨਿਕਸੇ ॥੮॥'ਸਭਿ ਜਗ ਮਿੱਥਜਾ ਰੂਪ ਨਿਹਰੈਂ। ਹਮ ਕਾਹੂ ਸੰਗ ਬੈਰ ਨ ਕਰੈਂ। ਮਿੱਥਜਾ ਮਾਨ ਅਪਰ ਅਪਮਾਨ[੪]।ਹਰਖ ਸ਼ੋਕ ਹਮ ਨਾਹਿਨ ਠਾਨਿ ॥੯॥ਕਰਹਿਕਰਮ ਜਸਤਸ ਫਲ ਪਾਵਹਿ।ਬੁਰਾ ਭਲਾ ਨਿਸ਼ਫਲ ਨਹਿੰ ਜਾਵਹਿ।ਮਿੱਥਜਾ ਮਹਿੰ ਗਯਾਨੀ ਨਹਿੰ ਰੱਚੇ।ਸਾਚ ਸਰੂਪ ਬੀਚ ਨਿਤਿ ਮਚੇ ॥੧੦॥ਦੁਬਿਧਾ[੫] ਤੁਮ ਮਹਿੰ ਦੇਖੀ ਭੂਰਿ। ਹਮ ਤਯਾਗਯੋ ਤਬਿ ਗ੍ਰਾਮ ਖਜੂਰ।ਤੁਮ ਕੋ ਸੰਕਟ ਕੋਇ ਨ ਹੋਇ। ਬਸਹੁ ਸਦਨਮੈਂ ਸਭਿਸੁਖ ਜੋਇ।੧੧।ਹਮਤੇ ਜਹਿੰ ਬੈਠਹਿੰ ਹਰਖਾਵਹਿੰ।ਕਿਤਿ ਤੇ ਪਾਇ ਨ ਕਿਤਹੁੰ ਗਵਾਵਹਿੰ[੬]। ਹਾਨ ਲਾਭ ਹਮਰੇ ਕਿਮ ਨਾਂਹੀ। ਮੰਗਲ ਹੈ ਇਸ ਜੰਗਲ ਮਾਂਹੀ'॥੧੨॥ ਸੁਨਿ ਰਾਹਕਿ ਗਹਿ ਪਦ ਅਰਬਿੰਦ। 'ਛਿਮਹੁ ਛਿਮਹੁ ਤੁਮ ਰੂਪ ਗੁਬਿੰਦ। ਚਲਿ ਕੈ ਗ੍ਰਾਮ ਪ੍ਰਵੇਸ਼ਨ ਕੀਜੈ। ਤਯਾਗ ਆਨ ਨਿਜ ਥਾਨ ਬਸੀਜਹਿ।੧੩।ਬਿਰਦ ਸੰਭਾਰਹੁ ਸ਼ੀਲ ਕ੍ਰਿਪਾਲ[੭]। ਬਖਸ਼ ਦੇਹੁ ਅਪਰਾਧ ਬਿਸਾਲ'। ਬਿਹਸ ਕਹਯੋ ਪੁਨ ਸਹਿਜ ਸੁਭਾਇ। 'ਹਮਰੇ ਹਠ ਹੋਹਿ ਨ ਕਿਸ ਭਾਇ ॥੧੪॥ ਐਬੋ ਇਹਾਂ ਕਿ ਜੈਬੋ ਗ੍ਰਾਮ। ਇਕ ਸਮ ਵਹਿਰ ਕਿ

---

[੧]ਖੁਸ਼ੀ ਦੂਰ ਕਰਨ ਵਾਲੀ ਵਿਪਦਾ। [੨]ਤਿਤਨਾ। [੩]ਚੰਦ ਵਰਗੇ ਮੂੰਹ ਤੋਂ। [੪]ਮਾਨ ਅਤੇ ਅਪਮਾਨ ਮਿਥਿਆ ਹਨ, ਅਪਰ ਦਾ ਅਰਥ ਏਥੇ–ਅਤੇ–ਹੈ। (ਅ) ਦੂਸਰੇ ਦਾ ਅਨਾਦਰ (ਤੇ ਆਪਣਾ) ਮਾਨ ਝੂਠੇ ਹਨ। (ਏ) ਦੂਸਰੇ ਦਾ ਅਪਮਾਨ ਕਰਨਾ ਅਸਾਂ ਝੂਠਾ ਮੰਨਿਆਂ ਹੈ। [੫]ਵੈਰ ਭਾਵ। [੬]ਭਾਵ ਵਸਤੂ ਉਜਾੜ ਕਿਤੇ ਭੀ ਸਾਡਾ ਹਰਖ ਵਧਦਾ ਘਟਦਾ ਨਹੀਂ। [੭]ਕ੍ਰਿਪਾਲੂ ਸੁਭਾਵ ਵਾਲਾ ਬਿਰਦ ਸੰਮ੍ਹਾਲੋ। *ਪਾ:–ਅਬ।

ਬੈਠਨਿ ਧਾਮ।ਜੇਕਰਿ ਤੁਮ ਪ੍ਰਸੈਨ ਸਮੁਦਾਇਲੇ ਸੰਗ ਚਲਹੁ ਬਸਹਿੰ ਤਿਸ ਥਾਇੰ ॥੧੫॥ ਬਿਧਿ ਨਿਖੇਧ[1]ਹਮਰੈ ਕਛੁ*ਨਾਂਹੀ। ਸਮੋ ਬਿਤਾਵਹਿੰ ਬੈਠਹਿੰ ਜਾਂਹੀ'।ਸੁਨਿ ਹਰਖੇਨਰਉ ਰਸਮੁਦਾਈ।ਕਹਿਕਰਿ ਸਤਿਗੁਰ ਲਿਏ ਉਠਾਈ ॥੧੬॥ ਸਿੱਖਜਨ ਸਿਰ ਪ੍ਰਯੰਕ ਉਚਵਾਏ† । ਅਪਰ ਵਸਤੁ ਕਛੁ ਲੈ ਗਮ-ਨਾਏ।ਸ਼੍ਰੀ ਅੰਗਦ ਕੇ ਸੰਗ ਸਿਧਾਰੇ । ਸਿੱਖ ਜਾਟ ਸਗਲੇ ਪਰਵਾਰੇ ॥੧੭॥ ਮਾਰਗ ਚਲੇ ਆਇ ਗੁਰ ਸ੍ਵਾਮੀ।ਸਮ ਚਿਤ ਆਨੰਦ ਅੰਤਰਜਾਮੀ।ਪੰਥ ਬਿਖੈ ਭੁਰੋ ਪੁਰ ਗ੍ਰਾਮੁ।ਖੀਓ ਭੱਲੇ ਕੋ ਤਹਿੰ ਧਾਮੁ॥੧੮॥ਸੁਨਿ ਆਗਵਨਿ ਸਤਿਗੁਰੂ ਕੇਰ।ਮਿਲਨੋ ਆਨ,ਕਰਿ ਭਾਉ ਘਨੇਰ।ਬਹੁ ਬਿਨਤੀ ਜੁਤਿ ਬੰਦਨ ਕਰੀ। ਕਹਿਤਿ ਭਯੋ[2]ਸਫਲੀ ਇਹ ਘਰੀ॥੧੯॥ਟਿਕਹੁਆਪ ਮੈਂ ਲਯਾਉਂ ਅਹਾਰ। ਅਚਵਹੁ ਕਰੁਨਾ ਕਰਿਹੁ ਉਦਾਰਾ । ਰਾਉ ਰੰਕ ਕੋ ਪਰਖਤਿ‡ ਕੋਇ ਨ'। ਸਮਸਰ ਜਾਨਤਿ ਹੋ ਤੁਮ ਦੋਇਨਿ ॥੨੦॥ ਭਾਉ ਬਿਲੋਕਹੁ ਭੋਜਨ ਖਾਤੇ। ਲਾਲੋ ਘਰ ਸ਼੍ਰੀ ਨਾਨਕ ਜਾਤੇ । ਦਿਜ ਬਾਹਜ ਬੈਸਨ[3] ਕੀ ਤਜਿਕੈ । ਸ਼ੂਦ੍ਰ ਸਦਨਮਹਿੰ ਅਚਵਤਿਰਜ ਕੈ॥੨੧॥ਹੁਤੀ ਭੀਲਨੀ ਜਾਤਿ ਸਨਾਤਿ[4]।ਰਾਮ ਚੰਦ੍ਰ ਤਿਸ ਕੇ ਫਲ ਖਾਤਿ'।ਇਮਿ ਕਹਿ ਸਤਿਗੁਰ ਗ੍ਰਾਮ ਟਿਕਾਏ।ਸਦਨ ਅਹਾਰ ਤਯਾਰ ਕਰਿਵਾਏ॥੨੨॥ਤੂਰਨ ਤਯਾਰੀ ਸਕਲ ਕਰਾਇ।ਰਿਦੇ ਭਾਉ ਧਰਿ ਗੁਰ ਢਿਗ ਆਇ । ਹਾਥ ਜੋਰਿ ਕਰਿ ਬਿਨੈ ਬਖਾਨੀ।[5]ਭੋਜਨ ਭਯੋ ਤਯਾਰ ਗੁਨਖਾਨੀ॥੨੩॥ਪਦ ਅਰਬਿੰਦ ਸਦਨ ਮੁਝ ਪਾਈਏ।ਸਭਿ ਸੰਗਤਿ ਅਪਨੇ ਸੰਗ ਲਯਾਈਏ।ਆਸਾ ਪੂਰਨ ਕਰਹੁ ਗੁਸਾਈਂ।ਔਚਕ ਆਵਨ ਭਯੋ ਕਦਾਈਂ[6]॥੨੪॥ ਭਾਉ ਜਾਨਿ ਤਿਹ ਰਿਦੇ ਘਨੇਰੇ । ਚਲੇ ਸੰਗ ਜਿਸ ਭਾਗ ਬਡੇਰੇ। ਜਲ ਛਿਰਕਾਇ ਸੁ ਬਸਤ੍ਰ ਬਿਛਾਏ।ਊਪਰ ਚੌਂਕੀ ਚਾਰੁ ਛਸਾਏ ॥ ੬੫॥ਤਿਸ ਪਰ ਬਸਤਰ ਬਹੁਰ ਬਿਛਾਵਾ । ਸ਼੍ਰੀ ਅੰਗਦ ਕੋ ਤਹਾਂ ਬਿਠਾਵਾ । ਬ੍ਰਾਲ ਬਿਸਾਲ ਕ੍ਰਿਪਾਲ ਅਗਾਰੀ।ਖੀਰ ਖੰਡ ਘ੍ਰਿਤ ਊਪਰ ਡਾਰੀ।੨੬।ਅਪਨੇ ਹਾਥ ਪਰੋਸਨੋ ਤਾਂਹੀ।ਗੁਰੂ ਅਚਹਿੰ ਹਰਖਹਿੰ ਮਨ ਮਾਂਹੀ। ਸਭਿ ਸੰਗਤਿ ਕੋ ਦਿਯੋ ਅਹਾਰ।ਤ੍ਰਿਪਤਾਏ ਅਚਿ ਸ੍ਵਾਦ ਉਦਾਰ ॥੨੭॥ਸੀਤਲ ਪਾਨਿ ਪਾਨ ਕਰਿਵਾਵਾ।ਸਭਿ ਹਰਖੇ ਮਨ ਬਾਂਛਤਿ ਪਾਵਾ।ਚੁਰੀ ਕੀਨਿ ਅਰੁ ਹਾਥ ਪਖਾ-

[1]ਕਿਸੇ ਕੰਮ ਕਰਨ ਦੀ ਆਗਜਾ ਵਿਧਿ ਹੈ, ਨਾ ਕਰਨੇ ਦੀ ਆਗਜਾ ਨਿਖੇਧਿ, ਭਾਵ ਹਾਂ, ਨਾਂ। [2]ਭਾਵ ਫਰਕ ਨਹੀਂ ਕਰਦੇ ਹੋ। [3]ਖੱਤ੍ਰੀ, ਵੈਸ਼। [4]ਨੀਚ। [5]ਕਦੇ ਕਦਾਈਂ।

*ਪਾ:—ਕਿਮ। †ਪਾ:—ਉਠਾਏ। ‡ਪਾ:—ਪਰਖਨਿ, ਪਰਤੱਖ।

ਰੋਭਏ ਗੁਰੂਚਲਿਬੇ ਕਹੁ ਤਮਾਰੇ॥੨੮॥ਤਬਿ ਸ਼੍ਰੀ ਅਮਰ*ਦਿਯੋ ਬਰ ਭਾਹੁ। [੧]ਹੁਇ ਸੰਤਤਿ ਤਵ ਬਡ ਸੁਖ ਪਾਹੁ। ਗਮਨ ਕੀਨਿ ਤਬਿ ਗ੍ਰਾਮ ਖਡੂਰ। ਰਾਹਕ ਆਦਿਕ ਸੰਗਤ ਭੂਰ॥੨੯॥ਅਪਨੇ ਆਸਨ ਆਨਿ ਅਸੀਨੇ। ਸੁਨਯੋ ਸਭਿਨਿ ਮਿਲਦਰਸ਼ਨ ਕੀਨੇ॥ਸਭਿਕੇ ਮੰਗਲਭਯੋ ਬਿਸਾਲ॥ਕਰਿ ਬਰਖਾ ਪੁਨ ਬਸੇ ਕ੍ਰਿਪਾਲ॥੩੦॥ ਨਹੀਂ [੨]ਸ੍ਰਾਪ ਕਿਸਹੂੰ ਕੋ ਦੀਨਾ॥ਸਭਿ ਅਪਰਾਧ ਬਖਸ਼ਬੋ ਕੀਨਾ। ਪੂਜਨਿ ਲਗੇ ਬਹੁਰ ਗੁਰ ਚਰਨਾ। ਜਿਨਕੇ ਸਿਮਰਨ ਜਨਮ ਨ ਮਰਨਾ॥੩੧॥ਪੁਨ ਸ਼੍ਰੀਅਮਰਗੁਰੂ ਬਚਨਾਲਿ[੩]॥ਗਮਨਕੀਨਿ ਮਗ ਗੋਇੰਦਵਾਲਿ। ਕੇਤਿਕ ਹੁਤੇ ਸਿੱਖਨ ਤਬਿ ਸੰਗ॥ ਪਾਛਲ ਦਿਸ਼ ਗਮਨਹਿ ਤਿਸ ਢੰਗ॥੩੨॥ਮਾਰਗ ਬਿਖੈ ਹਾਡ ਇਕ ਮਾਨਵ। ਪਰਯੋ ਹੁਤੋ ਕਬਿ ਕੋ ਨਹਿੰ ਜਾਨਵ[੪]॥ਲਗਯੋ ਚਰਨ ਪਾਛਲ ਦਿਸ ਜਾਤੇ॥ਕਰਾਮਾਤ ਜਿਨਿ ਮਹਿੰ ਅਧਿਕਾਤੇ॥੩੩॥ਨਰਕ ਬਿਖੈ ਤੇ ਨਿਕਸਯੋ ਪਾਪੀ॥ਦੁਸਹਿ ਸਜ਼ਾਇ ਸਕਲ ਹੀ ਖਾਪੀ[੫]। ਤਤਛਿਨ ਮਾਨੁਖ ਤਨ ਹੁਇ ਗਯੋ। ਜੋ ਨਿਰਜੀਵ ਸਜੀਵੀ ਥਿਯੋ॥੩੪॥ਸਭਿਕੇ ਦੇਖਤਿ ਗਮਨਯੋ ਕਿਤੈ॥ਅਚਰਜ ਲਖਯੋ ਸੰਗਥੇ ਜਿਤੈ। ਅਮਰਦਾਸ ਨਿਜ ਸਹਜਿ ਸੁਭਾਇ॥ਗੋਇੰਦਵਾਲ ਗਏ ਨਿਜ ਥਾਇੰ॥੩੫॥ ਨਿਸਾ ਬਿਤਾਈ ਬਸੇ ਨਿਕੇਤ॥ਚਲੈ ਪ੍ਰਾਤਿ ਕੋ ਦਰਸ਼ਨ ਹੇਤ[੬]॥ਜਾਇ ਬੰਦਨਾ ਕੀਨਿ ਅਗਾਰੀ। ਬੈਠੇ ਸੰਗਤਿ ਕੇਰ ਮਝਾਰੀ ॥੩੬॥ ਹੁਤੇ ਸੰਗ ਸਿਖ ਕਿਨਹੁ ਬਖਾਨਾ॥[੭]ਗੁਰਜੀ! ਅਚਰਜ ਪਿਖਯੋ ਮਹਾਂਨਾ॥ਜਾਤਿ ਹੁਤੇ ਹਮ ਗੋਇੰਦਵਾਲ॥ਮਗ ਸ੍ਰੀ ਅਮਰਦਾਸ ਕੇ ਨਾਲ ॥੩੭॥ ਅਸਥੀ[੮]ਏਕ ਚਰਨ ਸੰਗ ਛੁਹਯੋ॥ਤਾਤਕਾਲ ਨਰ ਤਨਥਨਿ ਗਯੋ॥ਜੀਵ ਉਠਯੋ ਗਮਨਯੋ ਜਿਤ ਚਾਹੁ। ਇਨਹੁ ਨ ਕਹਯੋ ਸੁਨਯੋ ਕੁਛ ਤਾਂਹੁ[੯]॥੩੮॥ਸ਼੍ਰੀਅੰਗਦ ਸੁਨਿਕੈ ਤਿਨ ਪਾਸ। ਨਿਕਟ ਬੁਲਾਇ ਆਪਨੋ ਦਾਸੁ[੧੦]॥ਨੀਕੀ ਬਿਧਿ ਸਮਝਾਵਨ ਕਰਯੋ। [੧੧]ਤੁਮਰੇ ਚਰਨ ਪਦਮ ਬਿਧਿ†ਧਰਯੋ[੧੨]॥੩੯॥ਪੁਨ ਗੁਰ ਘਰ ਕੀ ਸੇਵ ਕਮਾਈ॥ਸਰਬ ਭਾਂਤਿ ਕਰਿ ਭਾ ਅਧਿਕਾਈ। ਮਹਿਮਾ ਜਾਨਿ ਸਕਹਿੰ ਨਰ ਨਾਂਹੀ। ਜੋਤਿਕ ਸ਼ਕਤਿ ਅਹੈ ਤੁਵ ਮਾਂਹੀ॥੪੦॥ਸੰਤਨ ਮਤਿ—ਅਜ਼ਮਤਿ ਬਿਦਤਾਇ ਨ[੧੩]—। ਤੋਹਿ ਰਿਦੇ ਮਹਿੰ ਭੀ ਇਹ ਭਾਇ ਨ[੧੪]॥ਤਊ ਅਚਾਨਕ ਨਰ ਮ੍ਰਿਤੁ ਜੀਵਯੋ।

[੧]ਗੁਰੂ (ਅੰਗਦ) ਜੀ ਦੀ ਆਗਜਾ ਨਾਲ ਤੀਸਰੇ ਗੁਰੂ ਜੀ ਨੇ। [੨]ਨਹੀਂ ਜਾਣਿਆਂ ਜਾਂਦਾ। [੩]ਕਠਨ ਸਜ਼ਾਇ ਸਾਰੀ ਉਸ ਦੀ ਨਾਸ਼ ਹੋਈ। [੪]ਭਾਵ, ਸ਼੍ਰੀ ਗੁਰੂ ਅੰਗਦ ਸਾਹਿਬ ਜੀ ਦੇ ਦਰਸ਼ਨਾਂ ਲਈ। [੫]ਹੱਤੀ। [੬]ਭਾਵ ਸ਼੍ਰੀ ਅਮਰਦਾਸ ਜੀ ਨੂੰ। [੭]ਕਵਲ ਦਾ ਚਿੰਨ੍ਹ ਵਿਧਾਤਾ ਨੇ ਧਰਿਆ ਹੈ। [੮]ਨਹੀਂ। [੯]ਨਹੀਂ ਭਾਉਂਦੀ ਹੈ। *ਪਾਠ 'ਸ਼੍ਰੀ ਅੰਗਦ' ਚਾਹੀਦੇ। †ਪਾ—ਬਿਧ।

ਲੋਕਨ ਮਹਿੰ ਅਚਰਜ ਅਤਿ ਥੀਵਨੋ ।੪੧। ਸਹਜਿ ਸੁਭਾਇਕ ਤੁਮ ਨਿਤਿ ਆਵੋਇਸ ਪ੍ਰਕਾਰ ਪੁਨ ਅਪਰ ਜਿਵਾਵੋਜਗ ਮਹਿੰ ਬਿਥਰਹਿ ਨਹਿੰ ਇਹੁ ਆਛੀ।ਮਤਿਸੰਤਨ ਮਹਿੰ ਨਾਹਨ ਥਾਂਛੀ[1]।੪੨।ਯਾਂਤੇ ਅਬਮੋਰੀ ਸਿਖ ਮਾਨਿ ।ਦ੍ਰਿੜ ਰਾਖਹੁ,ਨਹਿੰ ਤਜਾਗਨ ਠਾਨਿ।ਜਥਿ ਦਰਸ਼ਨ ਕੀਹੁਇ ਉਰ ਪਯਾਸ। ਹਮ ਚਲਿ ਆਵਹਿੰਗੇ ਤੁਮ ਪਾਸ ॥੪੩॥ ਅਜਮਤਿ ਬਿਦਤ ਜਗਤ ਨਹਿੰ ਹੋਇ। ਮੋਰੇ ਮਨ ਭਾਵਹਿ ਬਿਧਿ ਸੋਇ। ਤੁਮਹੀ ਨਿਤਿ ਐਸੇ ਹੀ ਕਰਨੋ।ਜੋ ਸੰਤਨਕੇ ਮਤਿ ਸ਼ੁਭ ਬਰਨੋ[2]।੪੪।ਸਨਿ ਸ਼੍ਰੀ ਅਮਰਦਾਸ ਕਰ ਬੰਦਿਕਹਯੋ ਬਚਨ[ਸ਼੍ਰੀ ਗੁਰੂ ਮੁਕੰਦ । ਜੋ ਤੁਮਕੋ ਭਾਵਹਿ ਭਲਿ ਸੋਈ । ਕਰਹਿ ਅਪਰ ਸੁਖ ਪਾਇ ਨ ਕੋਈ[3]।੪੫।।ਅਰ ਮੈਂ ਤੋ ਚਰਨਨਿ ਕੋ ਦਾਸ।ਤ੍ਰਿਪਤੋਂ ਨਹਿੰ ਤੁਮ ਦਰਸ ਪਿਆਸ।ਆਗੈ ਸ਼੍ਰੀ ਸਤਿਗੁਰ ਜੋ ਭਾਵੈ।ਸੋ ਆਛੀ ਹਮਕੋ ਬਨਿ ਆਵੈ'॥੪੬॥ਦੋਹਰਾ॥ਸੀਖ ਧਾਰਿ ਉਰ ਦ੍ਰਿੜ ਕਰੀ ਪੁਨ ਆਇਸੁ ਕੇ ਨਾਲਿ। ਸੰਝ ਸਮੈਂ ਪਾਛਲ ਪਗਨਿ ਪਹੁੰਚੇ ਗੋਇੰਦ ਵਾਲਿ॥੪੭॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ[ਸ਼੍ਰੀ ਅੰਗਦ ਪੁਨ ਖਡੂਰ ਆਵਨ' ਪ੍ਰਸੰਗ ਬਰਨਨੰ ਨਾਮ ਚਤੁਰਬਿੰਸਤੀ ਅੰਸੂ ॥੨੪॥ ੨੫. [ਸ਼੍ਰੀ ਅਮਰ ਜੀ ਦੀ ਗੁਰ ਦਰਸ਼ਨ ਲਈ ਸਿੱਕ ਤੇ ਗੁਰੂ ਜੀ ਦਾ ਮਿਲਾਪ] ਦੋਹਰਾ ॥ ਕੇਤਿਕ ਦਿਨ ਬੀਤੇ ਜਥਹਿ ਗੁਰੁ ਦਰਸ਼ਨ ਨਹਿੰ ਕੀਨ।ਜੋ ਨਿਜ ਪ੍ਰਤਿ ਨਿਕਟੀ ਰਹੈਂ ਹੋਇ ਪ੍ਰੇਮ ਆਧੀਨ॥੧॥ ਚੌਪਈ ॥ ਤਿਨਕੋ ਬਿਨ ਦੇਖੇ ਦਿਨ ਬੀਤੇ।ਕੁਤੋ ਸ਼ਾਂਤਿਕਰਿ ਚੀਤਿ ਪ੍ਰਤੀਤੇ[4]।ਤਰਫਤਿ ਰਾਤਨੀਂਦ ਨਹਿੰ ਆਵੈ।ਦਿਨ ਮਹਿੰ ਰੁਚਿ ਕਰਿ ਅਸਨ ਨ ਪਾਵੈਂ॥੨॥ ਖਾਨ ਪਾਨ ਸੋਂ ਨਹੀਂ ਸਨੇਹੁ।ਪਦ ਅਰਬਿੰਦਨਿ ਪ੍ਰੇਮ ਅਛੇਹੁ[5]।ਸਭਿਸੋਂ ਉਦਾਸੀਨਰਹਿੰਬੈਸੋ।ਨਹਿੰ ਰੁਚਿ ਬੋਲਨ ਸੁਨਹਿੰ ਨ ਕੈਸੋ॥੩॥–ਮਨ ਸਿਮਰਨ ਕਰਿ ਕਰੋਂ ਹਕਾਰਨ[6]। ਨਿਸ਼ਚੈ ਆਵਹਿੰਗੇ ਮਮ ਕਾਰਨ।ਤਊ ਤਿਨਹੁ ਕੋ ਭ੍ਰਮ[7] ਮਗ ਹੋਇ। ਇਹੁ ਮੋਰੇ ਚਿਤ ਰੁਚਹਿ ਨ ਕੋਇ॥੪॥ਦਰਸ਼ਨ ਬਿਨਾਂ ਸ਼ਾਂਤਿ ਕਿਮਧਾਰੈਂ–।ਇਮ ਅਸਮੰਜਸੁ ਰਿਦੈ ਬਿਚਾਰੈਂ।–ਜਾਇ ਖਡੂਰ ਨਿਹਾਰਨ ਕਰਿਹੌਂ । ਹੁਕਮ ਮਿਟਹਿ ਅਪਰਾਧ ਬਿਚਰਿਹੌਂ[8]–॥੫॥ਮਨਮਹਿੰਅਨਗਿਨ ਠਾਨਹਿੰਗਿਣਤੀ। ਨਿਸ ਦਿਨ ਭਨਹਿੰ ਦੀਨ ਬਨਿ ਬਿਨਤੀ। ਚਿਤ ਚਟਿਪਟੀ[9] ਲਗਤਿ

[1]ਪਸੰਦ ਨੂੰਹੀਂ । [2]ਭਾਵ ਜੋ ਤੁਹਾਨੂੰ ਭਾਵੇ ਉਸ ਤੋਂ (ਹੋਰ=) ਉਲਟ ਕਰਕੇ ਕੋਈ ਸੁਖੀ ਨਹੀਂ ਹੋ ਸਕਦਾ । [3]ਚਿੱਤ ਕਿਵੇਂ ਸ਼ਾਂਤੀ ਪ੍ਰਤੀਤ ਕਰੇ । [4]ਇਕ ਛਸ਼ । [ਸੰਸ:, ਅਛੇਦ੍ਯ=ਪੱਟਣ ਵਾਲਾ] । [5]ਮਨ ਵਿਚ ਯਾਦ ਕਰਕੇ ਸੱਦਣਾ ਕਰਾਂ, ਤਦ । [6]ਬਕਾਨ । [7]ਵਿਚਾਰਦਾ ਹਾਂ। [8]ਬੇਚੈਨੀ, ਆਤੁਰਤਾ ।

ਅਧਿਕਾਈ।–ਕਰੋਂ ਕਹਾਂ ਕੁਛ ਕਰੀ ਨ ਜਾਈ–॥੬॥ਉਤ ਸ਼੍ਰੀ ਅੰਗਦ ਜਗ ਗੁਰ ਸ੍ਵਾਮੀ।ਦਾਸ ਰਿਦੈ ਲਖਿ ਅੰਤਰਜਾਮੀ। ਬਢੀ ਪਜਾਸ ਜਿਹ ਸ਼ਾਂਤਿ ਨ ਆਵਤਿ। ਸੁਕਚਤਿ ਚਿਤ ਕਰਿ ਨਹੀਂ ਬੁਲਾਵਤਿ[1]॥੭॥ ਅਸਮੰਜਸ ਮਹਿੰ ਸੇਵਕ ਪਰਿਓ।ਅਪਨੋ ਬਿਰਦ ਸੰਭਾਰਨ ਕਰਿਓ।ਜਿਮਿ ਚਾਤ੍ਰਿਕ ਕੀ[2]ਪਜਾਸ ਬਿਚਾਰੁ।ਜਲਧਰ[3]ਧਾਵਹਿ ਕਰੁਨਾਧਾਰਿ॥੮॥ਬੂਝਿਪ੍ਰੇਮ[4]ਨਿਜਬਚਨਸਮ੍ਹਾਲਾ। ਉਠਿ ਕਰਿ ਗਮਨੇ ਦਯਾਲ ਬਿਸਾਲਾ*। ਰਹਨੋ ਨਿਕਟਿ ਜਬਿ ਗੋਇੰਦ-ਵਾਲੁ।ਲਖਿ ਸ਼੍ਰੀ ਅਮਰ ਉਠੇ ਤਤਕਾਲੁ॥੯॥ਹਿਤ ਸਨਮਾਨ ਅਗਾਰੀ ਗਏ। ਮਨਹੁ ਪ੍ਰੇਮ ਧਰਿ ਮੂਰਤਿ ਥਏ।ਦੇਖਿ ਦੂਰ ਤੇ ਦ੍ਰਿਗ ਜਲ ਛਾਏ।ਧਾਇ ਪਰੇ ਚਰਨਨਿ ਲਪਟਾਏ॥੧੦॥ਪਕਰਿ ਭੁਜਾ ਗਰ ਸੰਗ ਲਗਾਇਵਾ।ਦੁਹ ਦਿਸ਼ ਪ੍ਰੇਮ ਅਧਿਕ ਉਮਗਾਇਵ। ਕਰ ਸੋਂ ਕਰ ਗਹਿ ਕਰਿ ਪੁਨ ਚਲੇ। ਗਯਾਨ ਵਿਰਾਗ ਮਨਹੁ ਦੋ ਮਿਲ੍ਹੇ॥੧੧॥ਪੁਰਿਮਹਿੰ ਨਹੀਂ ਪ੍ਰਵੇਸ਼ਨ ਕੀਨਸਿ।ਸਲਿਤਾ ਕੂਲ ਲਲਿਤ ਕੋ ਚੀਨਸਿ। ਜਹਾਂ ਬਿਹੰਗਨ ਕੇ ਸ਼ੁਭ ਜੋਟੇ। ਬੋਲਤਿ ਆਪਸ ਮਹਿੰ ਸੁਰ ਛੋਟੇ[5]॥੧੨॥ਚਲਤਿ ਪ੍ਰਵਾਹ ਬਿਮਲ ਜਲਜਾਲ।ਮਛ ਕਛ ਉਛ-ਰਤਿ ਸੂੱਛ ਬਿਸਾਲਾ। ਸੁੰਦਰ ਹੁਤੇ ਸਥਾਨ ਉਤੰਗਾ[6]। ਸਿਕਤਾ ਮ੍ਰਿਦੁਲ[7] ਪੁਲਨਿ[8] ਜਨੁ ਗੰਗਾ॥੧੩॥ਲਲਿਤ ਸੁਥਲ ਪਿਖਿ ਬੈਠੇ ਜਾਈ।ਸ਼੍ਰੀ ਅੰਗਦ ਸੇਵਕ ਸੁਖਦਾਈ।ਲੋਚਨ ਪੁਟ ਤੇ ਅੰਮ੍ਰਿਤ ਰੂਪ[9]ਕਰਤਿ ਪਾਨ ਸ਼੍ਰੀ ਅਮਰ ਅਨੂਪ॥੧੪॥ ਤ੍ਰਿਪਤ ਨ ਹੋਤਿ ਹੇਰਿ ਜਨੁ ਜੀਵਤਿ।ਅਤਿ ਹਰਖਤਿ ਚਿਤ ਸ਼ਾਂਤੀ ਥੀਵਤਿ । ਨੀਚੇ ਥਲ ਸਨਮੁਖ ਹੁਇ ਬੈਸੇ। ਬਾਸਦੇਵ[10] ਅਰਜਨ ਜੁਗੁ ਜੈਸੇ॥੧੫॥ਮਹਿਮਾਮਹਾਂ ਲਖੀਨਹਿੰ ਪਰੈ।ਅੰਮ੍ਰਿਤ ਬਚਨ ਗਯਾਨਰਸ ਭਰੈ।"ਹੇ ਪੁਰਖਾ!ਤੁਮ ਹੋ ਮਮ ਰੂਪਾਭੇਦਨ ਜਾਨਹੁ ਤਨਕ,ਅਨੂਪ![11]॥੧੬॥ ਸਦਾ ਰਿਦੈ ਬਾਸਤਿ ਹੋ ਮੇਰੇ।ਤੁਝ ਸੋਂ ਪਯਾਰ ਸਦੀਵ ਬਡੇਰੇ।ਆਤਮਗਯਾਨ ਸਦੀਵ ਬਿਚਾਰਹੁ। ਨਾਨਾ ਭੇਦ ਰਿਦੈ ਨਿਰਵਾਰਹੁ ॥ ੧੭ ॥ ਦੇਹਨਿ ਕੇਰ ਸਨੇਹੁ ਅਛੇਹਾ[12]।ਮਿੱਥਯਾ ਅਹੈ ਨ ਰਾਖਹੁ ਏਹਾ।ਆਦਿ ਅੰਤ ਮਹਿੰ ਜੋਨਹਿੰ ਪੱਯਤਿ।ਮੱਧਯ ਸੱਤਯ ਸੋ ਕੈਸੇ ਲਹਿਯਤਿ॥੧੮॥ਜੋਉਪਜਹਿ ਸੋ ਬਿਨਸਨਿ

---

[1]ਚਿੱਤ ਵਿਚ ਸੰਕੋਚ ਕਰਦੇ ਹਨ, (ਕਿ ਖੇਚਲ ਨਾ ਹੋਵੇ ਇਸ ਕਰਕੇ) ਬੁਲਾਂਵਦੇ ਨਹੀਂ (ਸਾਨੂੰ ਭਾਵ ਗੁਰੂ ਅੰਗਦ ਜੀ ਨੂੰ)। [2]ਪਪੀਹੇ ਦੀ। [3]ਬੱਦਲ। [4]ਪ੍ਰੇਮ ਦੇਖ ਕੇ। [5]ਮਹੀਨ ਅਵਾਜ਼ ਨਾਲ ਬੋਲਦੇ। [6]ਉੱਚਾ। [7]ਕੋਮਲ ਰੇਤ । [8]ਕਿਨਾਰਾ (ਅ) ਬੇੜਾ। [9]ਨੈਣਾਂ (ਰੂਪੀ) ਡੂਨਿਆਂ ਨਾਲ ਹੁੰਦਰਤਾ (ਰੂਪੀ) ਅੰਮ੍ਰਿਤ। [10]ਕ੍ਰਿਸ਼ਨ। [11]ਹੇ ਉਪਮਾਂ ਤੋਂ ਰਹਤ! [12]ਅਛੇਹ ਨੇਹ=ਲਗਾਤਾਰ ਯਾ ਨਾ ਟੁੱਟਣ ਵਾਲਾ ਪਿਆਰ। *ਪਾ:—ਦਯਾ ਬਿਸਾਲਾ।

ਹਾਰੋਲਖਿ ਤਾਂਕੋ ਮਿੱਥਨਾ ਨਿਰਵਾਰੋ[1]।ਇਸ ਮਹਿ ਸੰਕਟ ਅਨਿਕ ਪ੍ਰਕਾਰ। ਨਾਸ਼ਵੰਤ ਦ੍ਰਿਸ਼ਮਾਨ ਸੰਸਾਰ ॥੧੯॥ ਜਿਸ ਕੋ ਇਹੁ ਅਲੰਬ ਨਿਤ ਭਾਸੇ। ਸੋ ਬਿਨ ਆਦਿ ਨ ਅੰਤ ਪ੍ਰਕਾਸ਼ੇ। ਕਾਲ ਸਪਰਸ਼ਹਿ ਜਾਂਹਿ[2] ਨ ਕਬੋਹੂੰ। ਆਦਿ ਅੰਤ ਮਧਿ ਇਕ ਰਸ ਤਜੋਂ ਹੂੰ॥੨੦॥ਸੋ ਤੂੰ ਆਪਨੋ ਰੂਪ ਪਛਾਨਾਇਕ ਆਤਮਾ ਮਹਿਦ ਮਹਾਂਨਾਸਤਿ ਚੇਤਨ ਆਨੰਦ ਸੋ ਬ੍ਰਹਮ। ਬਿਸ਼ੈ ਨ ਇੰਦ੍ਰੀ ਕੋ[3] ਨਿਰਭਰਮ॥੨੧॥ ਬਿਛਰਨ ਮਿਲਨ ਨ ਜਿਸ ਮੈ ਪੱਯਤਿ। ਬਜਾਪਕ ਨਭ[4]ਸਮਸਭਿ ਥਲਲਹਿਯਤਿ।ਜਨਮ ਨ ਮਰਨ ਨ ਸ਼ੋਕ ਨ ਹਰਖਾ।ਦੁੰਦ ਬਿਹੀਨ ਸੁਬੁਧਿ ਕਰਿ ਪਰਖਾ[5]॥੨੨॥ ਅਹੰਬ੍ਰਹਮ ਅੱਦ੍ਵੈ ਘਨਰੂਪ[6]। ਇਹੁ ਬ੍ਰਿਤਿ ਨਿਸ਼ਚਲ ਧਰਹੁ ਅਨੂਪਾਲੋਕਨ ਕੋ ਸਿਖਵਨਿ[7]ਹਿਤ ਬਾਹਰਗਹਮੈਂ ਦਾਸ ਪ੍ਰਭੂ ਕੋ ਜ਼ਾਹਰ॥੨੩॥ਭਗਤਿ ਬਿਚਾਰਹੁ ਸੰਗਤਿ ਮਾਂਹੁ।ਚਲਹਿੰ ਸਿੱਖ ਪਿਖ ਕਰਿ ਤੁਮ ਰਾਹੁ[8]।ਇੱਤਯਾਦਿਕ ਕਹਿ ਗੁਰੂ ਸੁਜਾਨ।ਅਹੰਬ੍ਰਹਮ ਦ੍ਰਿੜ ਆਤਮ ਗਜਾਨ*॥੨੪॥ਕੀਨਿ ਆਪਨੇ ਸਦ੍ਰਿਸ਼ ਕ੍ਰਿਪਾਲਾ। ਜਿਮਿ ਮਸਾਲ ਤੇ ਜਗਹਿ ਮਸਾਲਾ। ਕਹਿੰ ਲਗ ਕਹਉਂ ਸੁ ਬਚਨ ਬਿਲਾਸ। ਕਰੇ ਬੈਠਿ ਸਤਿਗੁਰ ਸੰਗ ਦਾਸ॥੨੫॥ਬਹੁਰ ਉਠੇ ਤਹਿੰ ਤੇ ਜਗ ਨਾਥਾ ਸਹਿਤ ਪ੍ਰੇਮ ਗਹਿ ਸੇਵਕ ਹਾਥਾ।'ਧੰਨ ਧੰਨ' ਭਾਖਤਿ ਸੰਗ ਜਾਤੇ[9]। ਬਾਰ ਬਾਰ ਦਰਸ਼ਨ ਨਿਰਖਾਤੇ[10]॥੨੬॥ਪੰਥ ਬਰੋਬਰ ਗਮਨੇ ਜਾਹਿੰ।ਗਹਿ ਕਰਿ ਦਾਹਨ ਕਰਕਰ ਮਾਂਹਿ[11]। ਬਾਮ ਹਾਥ ਸ੍ਰੀ ਅਮਰ ਸੁਭਾਇਕ[12]। ਲਟਕਤਿ ਜਾਤਿ ਸੁ ਤਰੇ

---

[1]ਹਟਾ ਦਿਓ। [2]ਜਿਸ ਨੂੰ। [3]ਇੰਦਰੀਆਂ ਦਾ ਵਿਸ਼ੇ ਨਹੀਂ (ਆਤਮਾ), ਭਾਵ ਇੰਦਰੀਆਂ ਕਰਕੇ ਨਹੀਂ ਜਾਣੀਦਾ। [4]ਅਕਾਸ਼। [5]ਦ੍ਵੈਂਦਾਂ ਤੋਂ ਰਹਤ ਹੈ, (ਸੁ=) ਜੋ ਬੁੱਧੀ ਦੀ ਪਰਖ ਕਰਦਾ ਹੈ। (ਅ) (ਸੁ+ਬੁਧੀ=) ਆਤਮ ਵਿਸ਼ੋਕੀ ਬੁਧੀ ਨਾਲ ਓਸ ਨੂੰ ਪਰਖਿਆ ਜਾਂਦਾ ਹੈ। [6]ਜਿਸ ਦੇ ਕੋਈ ਹਿੱਸੇ ਨਾ ਹੋ ਸੱਕਣ। [7]ਸਿੱਖਜਾ। [8]ਨਾਲੇ ਜਾਂਦੇ ਹਨ (ਸ੍ਰੀ ਅਮਰ ਜੀ)। [9]ਵੇਖਦੇ। [10]ਸੱਜੇ ਹੱਥ ਵਿਚ ਹੱਥ ਫੜ ਕਰਕੇ। [11]ਸਹਿਜ ਸੁਭਾਵ ਹੀ। *ਐਸੇ ਉਪਦੇਸ਼ ਇਕ ਗਜਾਨੀ ਦੂਸਰੇ ਨੂੰ ਦੇਂਦਾ ਹੈ। ਆਪ ਕਵਿ ਜੀ ਗੁਰੂ ਸਾਹਿਬਾਨ ਨੂੰ ਜੋਤਿ ਰੂਪ ਤੇ ਵਾਹਿਗੁਰੂ ਰੂਪ ਦੱਸਦੇ ਆਉਂਦੇ ਹਨ, ਸੋ ਜੋ ਆਪ ਹਨ ਉਹੋ ਹਨ, ਓਹ ਦੋਵੇਂ ਗਜਾਨ ਸਰੂਪ ਹਨ, ਉਨ੍ਹਾਂ ਵਿਚ ਗਜਾਨ ਦਿਉਂ ਨਹੀਂ ਆਉਂਦਾ ਜਿਵੇਂ ਜੀਵਾਂ ਵਿਚ। ਕਵਿ ਜੀ ਇਹ ਲੋਕਾਂਦੇ ਸਮਝਾਉਣ ਲਈ ਆਪਣੇ ਅਨੁਭਵ ਕੀਤੇ ਵੇਦਾਂਤਕ ਗਜਾਨ ਨੂੰ ਵਰਣਨ ਕਰਦੇ ਹਨ। ਗੋਬਿੰਦ ਰੂਪ ਗੁਰੂ ਅੰਗਦ ਜੀ ਨਾਲ ਜਜੋਤੀ ਸਰੂਪ ਸ੍ਰੀ ਅਮਰ ਦੇਵ ਜੀ ਦਾ ਪ੍ਰੇਮ ਅੱਗਜਾਨ ਵਾਲਾ ਪ੍ਰੇਮ ਨਹੀਂ, ਇਹ ਉਹ ਪ੍ਰੇਮ ਹੈ ਜਿਸ ਬਿਨਾਂ ਸ੍ਰੇਸ਼ਟ ਗਜਾਨੀ ਨੂੰ ਬੀ 'ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ'। (ਅਉਜੀ ਵਾ: ਅਥ ਮ: ਪ-੧੬) ਜਿਥੇ ਵੇਦਾਂਤ ਅਟਕ ਖਲ੍ਹਾ ਸੀ ਗੁਰ ਨਾਨਕ ਨੇ ਗਜਾਨ ਨੂੰ ਉਸ ਤੋਂ ਅਗੇ ਟੋਰਿਆ ਸੀ, ਉਹ ਦਾਤ ਦੂਸਰੇ ਗੁਰੂ ਜੀ ਤੀਸਰੇ ਗੁਰੂ ਜੀ ਨੂੰ ਦੇ ਰਹੇ ਸੀ।

ਭੂਲਾਇਕ[1] ॥੨੭॥ ਇਸ ਬਿਧਿ ਆਵਤਿ ਪੰਥ[2] ਖਡੂਰੇ। ਸੇਵਕ ਸੰਗ ਲੀਏ ਗੁਰ ਪੂਰੇ। ਕਿਤਿਕ ਰਾਹ ਚਲਿ ਕਰਿ ਜਬਿ ਆਏ।ਤਬਿ ਸ਼੍ਰੀਅਮਰ ਜੁ ਭੁਜਾ ਭੂਲਾਏ॥੨੮॥ਭਈ ਅਚਾਨਕ ਗੁਰ ਕੇ ਆਗੇ। ਦੇਖਤਿ ਅਮਰ ਦਾਸ ਵਡ-ਭਾਗੇ॥ਬਢੀ ਚਿੰਤ ਚਿਤ ਦਾਰੁਨ[3] ਭਾਰੀ।—ਮਹਾਂ ਅਵੱਗਯਾ ਗੁਰ ਕੀ ਧਾਰੀ। ੨੯।ਬਾਮ ਬਾਂਹ ਭੀ ਡੋਲ ਅਗਾਰੇ।ਸਤਿਗੁਰ ਇਸਨੇ ਕੀਨ ਪਿਛਾਰੇ—।ਲਖਿ ਅਪਰਾਧ ਸੁ ਭੁਜਾ ਬਿਸਾਰੀ। ਤੁਰਨ ਸੁਕਚਾਵਨ ਕੋ ਧਾਰੀ[4] ॥੩੦॥ ਛਾਤੀ ਸੰਗ ਲਾਇ ਸੋ ਲੀਨਸਿ। ਤਿਸ ਛਿਨ ਨੇਮ ਏਵ ਕਰਿ ਲੀਨਸਿ।—ਅਬਿ ਇਸ ਕੋ ਅਪਨੀ ਨਹਿੰ ਜਾਨੋਂ।ਕੀਨੋ ਗੁਰ ਅਪਰਾਧ ਪਛਾਨੋਂ॥੩੧॥ ਕਾਰਜ ਇਸ ਕੇ ਸਾਥ ਨ ਕਰੋਂ। ਨਹਿੰ ਮਮਤਾ[5] ਕੋ ਮਨ ਮਹਿੰ ਧਰੋਂ—। ਜਬਿ ਲਗ ਮਹਿ ਮਹਿੰ[6] ਤਨ ਕੋ ਧਾਰੋਂ*।ਤਿਸਕੇ ਸੰਗ ਨ ਕਛੂ ਸੁਧਾਰੋਂ†—।੩੨।ਛਾਤੀ ਸਾਥ ਲਾਇ ਸੋ ਹਾਥ।ਚਲੇ ਜਾਤਿ ਸੰਗ ਸ਼੍ਰੀ ਗੁਰ ਨਾਥ। ਏਕ ਹਾਥ ਦਾਹਨ ਤੇ ਤਬਿਹੂੰ। ਕ੍ਰਿਯਾ ਸੁਧਾਰਤਿ ਭੇ ਤਨ ਸਬਿਹੂੰ।੩੩।'ਜੋਤਿਕ ਤਨ ਆਦਿਕ ਕੀ ਕਾਰੇ[7]। ਨਹੀਂ ਬਾਮ ਸੋਂ ਕਬਹੂੰ ਸੁਧਾਰੇ[8]। ਇਹੁ ਸ਼੍ਰੀ ਅਮਰ ਕਹਯੋ‡, ਕਸ ਕਰੀ[9]।ਅੰਗ ਅੰਗ ਗੁਰ ਭਗਤੀ ਧਰੀ[10] ॥੩੪॥ ਇਸ ਬਿਧਿ ਅਪਰ ਜਿ ਕੋ ਨਰ ਕਰੇ। ਭੁਗਤਿ ਮੁਕਤਿ ਲਹਿ ਭਵਜਲ ਤਰੇ। ਸ਼੍ਰੀ ਅੰਗਦ ਅਵ-ਲੋਕ ਪ੍ਰਸੰਨੇ। ਕਰ ਸੁ ਛੁਡਾਇਓ§ ਕਹਿ 'ਧਨ ਧੰਨੇ[11]' ॥੩੫॥ ਉਰ ਮਹਿੰ ਜਾਤੇ ਕਰਤਿ ਬਿਚਾਰਾ।—ਇਹ ਦੇਵਹਿੰ ਉਪਦੇਸ਼ ਉਦਾਰ।ਭਗਤਿ ਕਰਹਿੰ ਨਰ ਬਿਚ ਸਭਿ ਸੰਗਤਿ। ਸੱਤਨਾਮ ਸੰਗ ਹੋਵਹਿ ਰੰਗਤਿ ॥੩੬॥ ਇਸ ਤੇ ਹੋਇ ਉਧਾਰ ਹਜ਼ਾਰੋ। ਸਿਖੀ ਮਾਰਗ ਕੋ ਬਿਸਤਾਰੋ। ਪਹੁੰਚੇ ਜਾਇ ਖਡੂਰ ਮਝਾਰੂ। ਬੈਠੇ ਬਹੁਰ ਸਿੰਘਾਸਨ ਚਾਰੂ॥੩੭॥ਫਿਰਾ ਸ਼੍ਰੀ ਅਮਰ ਹੇਰਿ ਹਰਖਾਇ। ਬਾਕ ਬਿਲਾਸਨਿ ਦਿਵਸ ਬਿਤਾਇੰ। ਸੰਧਯਾ ਸਮੈਂ ਜਬਹਿ ਨਿਘਰਾਨਾ। ਕਹਯੋ 'ਜਾਹੁ ਪੁਰਖਾ ! ਨਿਜ ਥਾਨਾ' ॥੩੮॥ ਆਇਸੁ ਪਾਇ

---

[1]ਡੋਲਦਾ ਜਾਂਦਾ ਹੈ। [2]ਰਾਸਤਾ। [3]ਭਯਾਨਕ। [4]ਓਹਿ ਚਾਰਿਆ। [5]ਕਿ ਇਹ ਮੇਰੀ ਹੈ। [6]ਧਰਤੀ ਵਿਚ। [7]ਸਰੀਰ ਦੀ ਕਿਰਿਆ। [8]ਕਾਬੂ ਕੀਤੀ (ਅ) ਤਾੜਨਾ ਕੀਤੀ (ਏ) ਕੋਸੀ ਕੀਤੀ ਭਾਵ ਕਿਉਂ ਕੀਤੀ ? (ਉੱਤਰ) ਕਿ ਉਨ੍ਹਾਂ ਨੇ ਅੰਗ ਅੰਗ ਵਿਚ ਗੁਰ ਭਗਤੀ ਧਾਰਨ ਕਰ ਰੱਖੀ ਸੀ। [9]ਭਾਵ ਗੁਰ ਅੰਗਦ ਜੀ ਨੇ ਉਨ੍ਹਾਂ ਦਾ ਹੱਥ ਸੰਕੋਚਿਆ ਦੇਖ ਤੇ ਭਗਤੀ ਭਾਵ ਸਮਝ ਕੇ 'ਧੰਨ ਧੰਨ' ਆਖਿਆ ਤੇ ਹੱਥ ਛਾਤੀ ਤੋਂ ਛੁਡਾ ਦਿੱਤਾ। *ਪਾਃ—ਧਾਰਜੋ।

†ਪਾਃ—ਸੁਧਾਰਜੋ। ‡ਪਾਃ—ਕਹੋ। §ਪਾਃ—ਕਰ ਛੋਡਿਓ ਬਡ।

ਚਲੋ ਤਿਸੁ ਭਾਂਤੀ। ਗੁਰ ਦਿਸ਼ ਮੁਖ ਗਮਨਹਿੰ ਪਸ਼ਚਾਤੀ॥ਤੀਨ ਕੋਸ ਚਲਿ ਕਰਿ ਹੁਇ ਖਰੇ। ਗੁਰੂ ਧਯਾਨ ਧਰਿ ਬੰਦਨ ਕਰੇ ॥੩੯॥ ਕੋਸ ਰਹਹਿ ਜਦ ਗੋਇੰਦਵਾਲੇ॥ਪੁਰਿ ਕੀ ਦਿਸ਼ ਮੁਖ ਕਰਿ ਤਬਿ ਚਾਲੇਂ। ਜਾਇ ਆਪਨੇ ਧਾਮ ਬਿਰਾਜੋਂ॥ਜਿਨਕੋ ਧਯਾਨ ਧਰੇ ਜਮ ਭਾਜੇ॥੪੦॥ਪ੍ਰੇਮਨਿ ਭਰਤਰ ਰਿਦੇ ਪ੍ਰਵਾਹੂ। ਚਿਤਵਹਿੰ ਗੁਰਸਰੂਪ*ਮਨ ਮਾਂਹੂ॥ਮੁਖ ਤੇ ਬੋਲਹਿੰ ਤੌ ਗੁਰ ਨਾਮੂ[1]। ਸੁਨਹਿੰ ਸ਼੍ਰੌਨ ਕਿਰਤਨ ਸੁਖ ਧਾਮੂ ॥੪੧॥ ਅਪਰ ਨ ਦੇਖਨੋ ਸੁਨਨੋ ਨ ਭਾਵੈ। ਇਕ ਸਤਿਗੁਰ ਕੀ ਉਰ ਲਿਵਲਾਵੈਂ। ਜਬਿ ਸਿਮਰਹਿੰ ਤਬਿ ਦਰਸ਼ਨ ਕਰੈਂ। ਬ੍ਰਹਮ ਗਯਾਨ ਕੋ ਨਿਤਿ ਉਰ ਧਰੈਂ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅੰਗਦ ਗੋਇੰਦਵਾਲ ਆਵਨ' ਪ੍ਰਸੰਗ ਬਰਨਨੰ ਨਾਮ ਪੰਚਬਿੰਸਤੀ ਅੰਸੂ॥੨੫॥

੨੬. [ਸ਼ੀਹਾਂ ਉੱਪਲ। ਗੁਰੂ ਅੰਗਦ ਜੀ ਦੇ ਸਮਾਵਣ ਦੀਆਂ ਤਿਆਰੀਆਂ]

ਦੋਹਰਾ ॥ ਇਕ ਦਿਨ ਸ਼੍ਰੀ ਅੰਗਦ ਗੁਰੂ ਗਮਨੇ ਗੋਇੰਦ ਵਾਲ। ਸੇਵਕ ਕੋ ਦਰਸ਼ਨ ਦਿਯੋ ਕਹਿ ਸੁਨਿ ਬਚਨ ਰਸਾਲ॥੧॥ ਚੌਪਈ॥ਸਹਿਜ ਸੁਭਾਇਕ ਆਵਤਿ ਚਲੇ। ਮਗ ਮਹਿੰ ਸੀਹਾਂ ਉੱਪਲ ਮਿਲੇ। ਦੇਖਤਿ ਹੀ ਪਗਬੰਦਨ ਕਰੀ। ਭਯੋ ਨੰਮ੍ਰਿ ਉਰ ਸ਼ਰਧਾ ਧਰੀ॥੨॥ਇਕ ਸੌ ਛਾਂਗ[2] ਸੰਗ ਤਹਿੰ ਅਹੈ। ਤਿਨ ਕਹੁ ਦੇਖਿਗੁਰੂ ਬਚ ਕਹੋ'ਭੋ ਸ਼ੀਹਾਂ!ਇਹੁ ਕਿਤਤੇ ਲਯਾਇ?ਕਿਉਂ ਕੀਨਸਿ ਇਨ ਕੋ ਸਮੁਦਾਇ'॥੩॥ਸੁਨਿ ਕਰ ਜੋਰੇ ਕਹਯੋ ਬਿਨੀਤ। 'ਹੇ ਸ਼੍ਰੀ ਸਤਿਗੁਰ ਜੀ ਭਗਵੰਤ!ਮੋਹਿ ਪੁੱਤ੍ਰ ਕੋ ਮੁੰਡਨ[3] ਅਹੈ। ਬਡ ਉਤਸਾਹ ਕਰਨੋ ਹਮ ਚਹੈਂ॥੪॥ ਹਮਰੀ ਕੁਲ ਸਭਿ ਇਕਠੀ ਹੋਇ।ਬਡੇ ਹਮਾਰਨਿ ਕੀ ਬਿਧਿ ਸੋਇ। ਇਸ ਬਿਧਿ† ਕਰਨ ਅਹੈ ਬਿਵਹਾਰ। ਆਵਹਿੰ[4] ਆਮਿਖ[5] ਕਰਹਿੰ ਅਹਾਰ॥੫॥ਸਦਾ ਜਠੇਰਨ[6] ਰੀਤਿ ਹਮਾਰੇ।ਓਦਨ ਆਮਿਖ[7] ਦੇਹਿੰ ਅਹਾਰੇ। ਖੁਸ਼ੀ ਅਨੇਕ ਪ੍ਰਕਾਰਨ ਹੋਇ।ਹੋਹਿੰ ਮੇਲ ਕੁਲ ਕੇ ਸਭਿ ਕੋਇ' ॥੬॥ ਸੁਨਿ ਕਰਿ ਬਿਕਸੇ ਗੁਰੂ ਕ੍ਰਿਪਾਲ। ਭਲੋ ਕਰਨ ਹਿਤ ਕਹਿ ਤਿਸ ਕਾਲ।ਇਤਨੇ ਜੀਵਨ ਹਿੰਸਾ[8]ਕਰੈਂ। ਪਾਪ ਬਿਸਾਲ ਅਪਨ ਸਿਰ ਧਰੈਂ॥੭॥ਅਬਿ ਤੋ ਸੁਗਮ ਜਾਨੀਅਹਿ ਕਰਿਬੋ।ਅੰਤ ਮਹਾਂ ਦੁਖ ਨਰਕਨ ਪਰਬੋ।ਦੇਹਿੰ ਸ਼ਾਸਨਾ[9]‡ਜਮ ਕੇ ਦੂਤਾਤਹਾਂ ਨ ਪਹੁੰਚੇ ਬੰਧਪ ਪੂਤ॥੮॥ਜਿਨਕੋ ਹਿਤ ਅਘਕਰਮਕਮਾਇੰ।

---

[1]ਤਾਂ ਗੁਰੂ ਜੀ ਦਾ ਨਾਮ ਹੀ (ਬੋਲਦੇ ਹਨ)। [2]ਇਕ ਸੌ ਬੱਕਰੇ। [3]ਸਿਰ ਮੁੰਨਣਾ। [4](ਸਾਡੇ ਸਾਕ ਮਿੱਤ੍ਰ) ਆਉਣਗੇ। [5]ਮਾਸ ਦਾ। [6]ਵਡਿਆਂ ਦੀ। [7](ਰਿੱਧੇ) ਚਾਵਲ ਤੇ ਮਾਸ। [8]ਮਾਰੇਂਗਾ। [9]ਤਾੜਨਾ, ਦੰਡ।

*ਪਾਃ—ਵਾ ਸਰੂਪ। †ਪਾਃ—ਬਧ। ‡ਪਾਃ—ਯਾਤਨਾ।

ਤਹਾਂ ਨ ਰੰਚਕ ਹੋਇਂ ਸਹਾਇ।ਸੁਖ ਭੋਗੈਂਗੇ ਸਗਰੇ ਲੋਕ। ਅਪਦਾ ਪਰਹਿ ਤੋਹਿ ਬਡ ਸ਼ੋਕ ॥ ੯ ॥ ਧਰਮਰਾਇ ਜਬ ਕਰਿਹੈ ਲੇਖਾ। ਲਹੈਂ[1] ਮਹਾਂ ਦੁਖ ਰਹੈ ਨ ਸ਼ੇਖਾ[2]।ਸੁਨਿ ਸ਼ੀਹੇ ਭੈ ਧਾਰਿ ਬਡੇਰੇ।ਕਹਜੋ[3] ਕਰੌਂ ਜਸੁ ਆਇਸੁ ਤੇਰੇ ॥੧੦॥ਸ਼੍ਰੀ ਗੁਰ! ਕਹਾਂ ਕਰੌਂ ਉਪਚਾਰ? । ਜਿਸਤੇ ਹੋਇ ਨ ਜੀਵ ਸੰਘਾਰ। ਨੀਕੀ ਬਾਤ ਆਪ ਮੁਝ ਕਹੋ।ਬਚ ਜਿਮ ਰਹੌਂ ਸੁ ਮੈਂ ਭੀ ਚਹੌਂ॥੧੧॥ਹੋਹਿ ਨ ਪਾਪ ਨਰਕ ਨਹਿ ਪਰਿਉਂ।ਜੀਵਘਾਤ ਤੇਚਿਤ ਮਹਿਂਡਰਿਉਂ।ਆਪਸ਼ਕਤਿ ਧਰ ਹੌ ਸਮਰੱਥ। ਰਾਖਹੁ ਮੋਹਿ ਪ੍ਰਭੂ ਦਿਹੁ ਹੱਥ॥੧੨॥ਤੁਮ ਤੇ ਬਡੋ ਕਹਾਂ ਮੈਂ ਪਾਵੌਂ।ਪਰਜੋ ਸ਼ਰਨ ਮੈਂ ਨਿਤ ਗੁਨਗਾਵੌਂ।ਜਿਮਿ ਇਹੁ ਜੀਵ ਘਾਤ ਨਹਿ ਹੋਵੈਂ । ਨਹੀ ਜਠੇਰਨ ਕੋ ਦੁਖ ਜੋਵੈਂ[3] ॥ ੧੩ ॥ ਅਸ ਉਪਾਇ ਅਬਿ ਆਪ ਅਲਾਵੋ।ਅਪਨੋ ਸੇਵਕ ਜਾਨਿ ਬਤਾਵੋ'।ਇਮਿ ਬਿਨਤੀ ਸੁਨਿਕੈ ਤਿਸ ਕੇਰੀ। ਭਏ ਕ੍ਰਿਪਾਲ ਭਨਜੋ ਬਚ ਫੇਰੀ ॥੧੪॥ 'ਹਮਰੇ ਦ੍ਵਾਰੇ ਮੁੰਡਨ ਕਰੋ । ਉਰ ਕੋ ਭਰਮ ਸਰਬ ਪਰਹਰੋ । ਬਿਘਨ ਜਠੇਰਨਿ ਕੋ ਨਹਿ ਹੋਇ । ਸਿਮਰਹੁ ਸੱਤਿਨਾਮ ਦੁਖ ਖੋਇ ॥ ੧੫ ॥ ਜਿਨ ਕੋ ਦੁਖਦਾਇਕ ਤੂੰ ਜਾਨੈ । ਜੋ ਤੇਰੇ ਸ਼ਕਤਿ ਬਿਘਨਨਿ ਠਾਨੈ। ਸਰਬ ਓਰ ਤੇ ਹੁਇਂ ਰਖਵਾਰੇ।ਸਭਿ ਸੁਖ ਦੇਹਿਂ ਨ ਕਾਜ ਬਿਗਾਰੇ ॥ ੧੬ ॥ ਅਜ[4] ਸਗਰੇ ਅਬ ਦੀਜਹਿ ਛੋਰ । ਨਰਕ ਨਿਹਾ-ਰਹਿਂ ਨਹਿਂ ਦੁਖ ਘੋਰ'। ਸੁਨੇ ਬਚਨ ਧਰਿ ਸ਼ਰਧਾ ਮਾਨੇ।ਹਾਥ ਜੋਰਿ ਅਪਨੋ ਹਿਤ ਜਾਨੇ ॥ ੧੭ ॥ ਅਜ ਖਲਾਸ ਤਿਸੁ ਛਿਨ ਸਭਿ ਕੀਨੇ[5] । ਗੁਰ ਕੇ ਚਰਨ ਕਮਲ ਮਨੁ ਲੀਨੇ।ਜਾਇ ਸਦਨ ਸਭਿ ਜੋਤਿਕ ਤਜਾਰੀ । ਆਨਤਿ ਭਾ ਗੁਰ ਕੇਰ ਅਗਾਰੀ॥੧੮॥ਅਪਨੇ ਬੰਧੂ ਤਹਾਂ ਹਕਾਰੇ।ਬਹੁਰ ਪੁੱਤ੍ਰ ਕੋ ਸ੍ਰੀ ਗੁਰ ਦੁਆਰੇ । ਮੁੰਡਨ ਰੀਤਿ* ਬੰਸ ਕੀ ਜੈਸੇ । ਭਲੀ ਭਾਂਤਿ ਕਰਵਾਇਵ ਤੈਸੇ।੧੯।ਪਹਿਤ ਭਾਤ[6] ਕੋ ਦੀਨ ਅਹਾਰਾ।ਰੁਚਿ ਕਰਿ ਖਾਇਂ ਸਰਬ ਪਰ-

[1]ਪਾਏਂਗਾ । [2]ਬਾਕੀ ਕਸਰ ਨਹੀਂ ਰਹੇਗੀ । [3]ਦੇਖਾਂ । [4]ਬੱਕਰੇ । [5]ਛੱਡ ਦਿੱਤੇ। [6]ਦਾਲ ਚਾਵਲ।

*ਇਹ ਪ੍ਰਸੰਗ ਮਹਿਮਾ ਪ੍ਰਕਾਸ਼ ਵਿਚ ਹੈ, ਪਰ ਓਥੇ ਗੁਰੂਦੁਆਰੇ ਮੁੰਡਨ ਹੋਣਾ ਨਹੀਂ ਲਿਖਿਆ, ਸਗੋਂ ਸਿੱਖ ਬਣਨਾ ਲਿਖਿਆ ਹੈ। ਸੀਹੇਂ ਨੂੰ ਗੁਰੂ ਜੀ ਨੇ ਕਿਹਾ ਕਿ ਤੂੰ ਵੱਡਿਆਂ ਤੋਂ ਨਾ ਡਰ, ਮੇਰੇ ਡੇਰੇ ਇਸ ਨੂੰ ਸਿੱਖ ਬਣਾ; ਯਥਾ–'ਸੁਹਿਰਦ ਦੇਖ ਪ੍ਰਭ ਦਇਆ ਕਰ ਤਾਂਹਿ ਕਹੀ ਸਮਝਾਇ। ਮਮ ਦੁਆਰੇ ਸਿੱਖ ਕੋ ਕਰੋ ਬਿਘਨ ਨਾ ਹੋਵੇ ਕਾਇ'। ਫਿਰ ਜਦ ਸਤਿਗੁਰ ਡੇਰੇ ਗਏ ਤਾਂ ਬੱਚਾ ਸਿੱਖਬਣਿਆਂ ਯਥਾ:–'ਸਤਗੁਰ ਦੁਆਰ ਸਿਖ ਕੋ ਕੀਓ ਕਾਰਜ ਹੋਏ ਰਾਸ'। ਭਾਈ ਗੁਰਦਾਸ ਜੀ ਨੇ ਸੀਹਾਂ ਉੱਪਲ ਪਹਿਲੀ ਪਾਤਸ਼ਾਹੀ ਦੇ ਚੇਲੇ ਸਿੱਖ ਹੋਇਆ ਲਿਖਿਆ [ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠਾਂ]

ਵਾਰਾ ਸਿਖ ਸੰਗਤ ਸਭਿਹੂੰਨ ਅਚਾਵਾ। ਬਿਘਨ ਕਛੂ ਨਹਿੰ ਹੋਵਨਿ ਪਾਵਾ ॥੨੦॥ ਸਤਿਗੁਰ ਕੋ ਪ੍ਰਤਾਪ ਅਤਿ ਭਾਰੀ। ਬਿਘਨ ਕਾਰ[1] ਹੋਏ ਰਖਵਾਰੀ। ਪੂਰਨ ਸਕਲ ਕਾਜ ਤਿਨ ਕਰਸੋ। ਸ਼੍ਰੀ ਗੁਰ ਪੰਥ[2]ਰਿਦੇ ਦ੍ਰਿੜ ਧਰਸੋ॥੨੧॥ ਭਯੋ ਸਿੱਖ ਤਿਸੁ ਦਿਨਤੇ ਗੁਰ ਕੋ। ਸੇਵਹਿ ਚਰਨਭਾਉ ਕਰਿ ਉਰਕੋ। ਦ੍ਰਿੜ ਪ੍ਰਤੀਤ ਕੀਨਸਿ ਗੁਰ ਓਰੀ। ਅਪਰ ਸਭਿਨਿ ਕੀ ਮਨਤਾ[3] ਛੋਰੀ ॥੨੨॥ ਜੋ ਸਭਿਤਜਾਗ ਅਲੰਬ ਗੁਰੂ ਗਹਿ[4]। ਵਸਤੁ ਅਲੱਭ ਨਹੀਂ ਕੋ ਮਹਿ ਮਹਿੰ। ਸ਼ੀਹਾਂ ਉੱਪਲ ਇਸੀ ਪ੍ਰਕਾਰੇ। ਭਯੋ ਸਿੱਖ ਸਤਿਗੁਰ ਮਤਿ ਧਾਰੇ ॥ ੨੩ ॥ ਬਹੁਰੋ ਸ਼੍ਰੀ ਅੰਗਦ ਬਹੁ ਬਾਰੀ। ਗੋਇੰਦਵਾਲ ਜਾਤਿ ਹਿਤ ਧਾਰੀ। ਮਿਲਹਿੰ ਦਾਸ ਕੋ ਆਨੰਦ ਦੇਤਿ। ਵਹਿਰ ਰਹਹਿੰ ਕੈ ਜਾਇੰ ਨਿਕੇਤ ॥ ੨੪ ॥ ਇਸ ਪ੍ਰਕਾਰ ਕੁਛ ਸਮੋ ਬਿਤਾਇਵ। ਜਗ ਮਹਿੰ ਮਗ ਸਿੱਖੀ ਪ੍ਰਗਟਾਇਵ। ਗਈ ਬਿਤੀਤ ਸਿਸੁਰ ਰੁਤਿ[5]ਸਾਰੀ। ਸਭਿ ਥਲ ਭਾ ਬਸੰਤ ਗੁਲਜ਼ਾਰੀ[6] ॥੨੫॥ ਚਢਸੋ ਚੇਤ ਸਭਿ ਕੋ ਸੁਖ ਦੇਤਿ। ਨਹਿੰ ਅਤਿ ਸੀਤ ਨ ਉਸ਼ਨ ਤਪੇਤਿ। ਬਿਕਸੇ ਕੁਸਮ[7] ਅਨੇਕਨਿ ਰੰਗ। ਅਤਿ ਸ਼ੋਭਾ ਸੁੰਦਰ ਸਰਬੰਗ[8]॥੨੬॥ਪਾਤ ਨਿਪਾਤ ਪਲਾਸ ਪ੍ਰਕਾਸ਼ੇ[9]। ਜਿਤ ਕਿਤ ਅਰੁਣ ਬਰਣ ਹੀ ਭਾਸੇ। ਚਹੁੰ ਦਿਸ਼ ਬਨ ਕੀ ਦਿਖੀਅਤਿ ਭੂਮਿ। ਜਨੁ ਗਨ ਅਗਨੀ ਲਾਟ ਅਧੂਮ[10]॥੨੭॥ਉਪ-ਬਨ ਮਹਿੰ ਗੁਲਾਬ ਚਟਕੀਲੇ[11]। ਬਿਕਸਤਿ ਬੂਟਨ ਸਾਥ ਛਬੀਲੇ। ਕੌਨ ਕੌਨ ਤਰੁ ਫੂਲਨਿ ਕੇਰੀ। ਕਹੀਅਹਿ ਜਾਤ ਰੁਚਿਰਤਾ ਹੇਰੀ।੨੮। ਸ਼ੋਭਾ ਬਨ ਉਪਬਨ ਕੀ ਬਾਢੀ[12]। ਮਨਹੁ ਦਿਖਾਵਨਿ ਨਿਜ ਤੇ ਕਾਢੀ[13]। ਬ੍ਰਿੰਦ ਬਿਹੰ-

[1]ਵਿਘਨਕਾਰਾਂ ਤੋਂ। [2]ਭਾਵ ਸਿੱਖੀ। [3]ਮੰਨਣਾ, ਪੂਜਾ। [4]ਗੁਰੂ ਦਾ ਆਸਰਾ ਫੜੇ। [5]ਪ੍ਰਿਥਵੀ ਵਿਚ। [6]ਪਤਝੜੀ ਰੁੱਤ। [7]ਬਸੰਤ ਦੀ ਗੁਲਜ਼ਾਰ-ਫੁਲਖੇੜਾ। [8]ਖਿੜੇ ਫੁੱਲ। [9]ਸਰਬ ਅੰਗਾਂ ਕਰਕੇ। [10]ਪਲਾਸ=ਛਿੱਛਰਾ। ਛਿੱਛਰੇ ਦੇ ਪੱਤੇ (ਤਾਂ) ਝੜੇ ਹੋਏ ਹਨ (ਪਰ ਫੁੱਲਾਂ ਨਾਲ ਲੱਦਿਆਂ ਲਾਲੀ ਭਾ ਨਾਲ ਮਾਨੋਂ) ਪ੍ਰਕਾਸ਼ ਰਿਹਾ ਹੈ। ਛਿੱਛਰੇ ਨੂੰ ਫੁੱਲ ਪਹਿਲਾਂ ਨਿਕਲਦੇ ਹਨ ਤੇ ਪੱਤੇ ਪਿੱਛੋਂ। [11]ਧੂੰਏਂ ਤੋਂ ਰਹਿਤ। [12]ਖਿੜੇ ਹੋਏ, ਸੁੰਦਰ। [13]ਬਗੀਚਿਆਂ ਦੀ ਵਧੀ। [14]ਬਨ ਨੇ ਮਾਨੋਂ ਆਪਣੇ ਵਿਚੋਂ ਦਿਖਾਉਣ ਲਈ ਕੱਢੀ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਹੈ, ਤੇ ਯਾਰਵੀਂ ਵਾਰ ਦੇ ਟੀਕੇ ਵਿਚ ਪਹਿਲੀ ਪਾਤਸ਼ਾਹੀ ਦਾ ਹੀ ਸਿੱਖ ਲਿਖਿਆ ਹੈ। ਤੀਜੇ ਸਤਿਗੁਰਾਂ ਵੇਲੇ ਸੀਹਾਂ, ਭਾਈ ਮੁਰਾਰੀ ਨੂੰ ਕਾਕੀ ਵਿਆਹ ਵਿਚ ਦੇਂਦਾ ਹੈ, ਦੋਵੇ ਸਾਹਿਬਾਂ ਵੇਲੇ ਜਾਪਦਾ ਹੈ ਅੰਮ੍ਰਿਤਸਰ ਕੁਟੰਬ ਸਣੇ ਆ ਵਸਿਆ ਹੈ, ਉਪਲਾਂ ਦੀ ਗਲੀ ਅਜੇ ਤਕ ਹੈ। ਦੂਜੇ ਸਾਹਿਬਾਂ ਨਾਲ ਸਾਖੀ ਮਹਿੰਮਾ ਪ੍ਰਕਾਸ਼ ਦੀ ਹੈ ਤੇ ਓਥੇ ਜ਼ਿਕਰ ਸਿਖ ਬਣਾਉਣ ਦਾ ਹੈ ਮੁੰਡਨ ਦਾ ਨਹੀਂ ਹੈ।

ਗਨ ਬੋਲਬਿ ਜਨੀਯਤਿ। ਕਾਨਨ ਰਹਿ ਕਾਨਨ ਮਹਿੰ ਸੁਨੀਯਤਿ[1] ॥੨੯॥ ਰੁਤਿ ਬਸੰਤ ਜਗ ਬਿਦਤ ਛਬੀਲਾ। ਸ਼ਾਂਤਿ ਬ੍ਰਿੱਤਿ ਸਤਿਗੁਰ ਕੀ ਲੀਲਾ। ਆਵਤਿ ਗੋਇੰਦਵਾਲ ਜਦਾਈ। ਬਿਪਨ ਬਿਲੋਕਤਿ ਸੁੰਦਰਤਾਈ ॥੩੦॥ ਤਨਕੋ ਤਜਾਗਨ ਚਿਤਵਤਿ[2] ਚਾਹਤਿ।–ਗਮਨੌਂ ਅਬਿ ਬੈਕੁੰਠ–ਉਮਾਹਤਿ। ਸਭਿ ਸੰਗਤਿ ਮਹਿੰ ਕਹਿ ਬਿਦਤਾਈ। [4]ਤਜਹਿੰ ਸਰੀਰ ਅਬਹਿ ਚਿਤ ਆਈ'॥੩੧॥ਸੁਨਿ ਸੁਨਿ ਸਿੱਖ ਰਿਦੈ ਬਿਸਮਾਵੈਂ। [5]ਵਾਹਿਗੁਰੂ[3] ਭਜਿ ਦੇਹਿ ਸਮਾਵੈਂ'।ਜਹਿੰ ਕਹਿੰ ਪਸਰ ਗਈ ਇਮ ਬਾਤੀ।ਹਿਤੂ ਸੁਨਤਿ ਭ੍ਰਰਿ ਆਵਤਿ ਛਾਤੀ॥੩੨॥ ਊਚ ਨੀਚ ਜੁਤਿ ਚਾਰਹੁੰ ਬਰਨਾ। ਸੁਨਿ ਸੁਨਿ ਰਿਦੈ ਬਿਸ-ਮਤਾ ਕਰਨਾ।–ਪੂਰਬ ਕਹੈਂ ਸਮਾਵਹਿ ਫੇਰ[6]।ਕਰਾਮਾਤ ਕੇ ਧਨੀ ਬਡੇਰ–। ੩੩।ਜਹਿੰ ਕਹਿੰ ਸਿਖ ਬਹੁ ਸੁਨਿ ਸੁਨਿ ਆਵੈਂ।–ਦਰਸਹਿੰ ਸਤਿਗੁਰ ਬਹੁਰ ਸਮਾਵੈਂ–। ਅਪਰ ਲੋਕ ਅਵਲੋਕਨ ਕਾਰਨ। ਆਵਹਿੰ ਕਰਿਤੇ ਸੁਜਸ ਉਚਾਰਨ॥੩੪॥ਸੁਨਿ ਸ਼੍ਰੀ ਅਮਰ ਅਧਿਕ ਅਕੁਲਾਏ।ਨਹਿੰ ਪਹੁੰਚਹਿੰਢਿਗ ਬਿਨਾ ਬੁਲਾਏ।ਘਟੀ ਕਲਪ[7] ਸਮ ਬੀਤਹਿ ਤਾਂਹੀ। ਕਰਤਿ ਅਰਾਧਨ ਬਹੁ ਮਨ ਮਾਂਹੀ ॥ ੩੫ ॥ ਸ਼੍ਰੀ ਅੰਗਦ ਲਖਿ ਅੰਤਰਜਾਮੀ।ਪਠਨੋ ਹਕਾਰਨ ਸਿਖ ਤਬਿ ਸ੍ਵਾਮੀ। ਸਾਦਰ ਜਾਇ ਅਵਾਹਨ ਕੀਨੇ[8]। ਸੁਨਤਿ ਚਲਨੋ ਜਲ ਸੋਂ ਦ੍ਰਿਗ ਭੀਨੋ॥੩੬॥ਤਾਤਕਾਲ ਗੁਰ ਦਰਸ਼ਨ ਕਰਨੋ।ਤੂਰਨ ਕਰਤਿ ਚਰਨ ਪਰ ਪਰਨੋ*। ਦ੍ਵੈ[9] ਬਿਲੋਚਨ ਤੇ ਜਲ ਧਾਰਾ। ਮਨਹੁ ਪ੍ਰੇਮ ਕੋ ਛੁਟਨੋ ਫੁਹਾਰਾ ॥੩੭॥ਬ੍ਰਾਕੁਲ ਪਰਮ ਜਾਨਿ ਕਰਿ ਦਾਸਾ।ਸ਼੍ਰੀ ਅੰਗਦ ਮੁਖ ਬਾਕ ਪ੍ਰਕਾਸ਼ਾ।[10]ਸੁਨਿ ਪੁਰਖਾ ਪੂਰਨ ਤੁਮ ਗ੍ਯਾਨਿ ।ਪਰਮ ਧਾਮ[11]ਮੈਂ ਕਰੌਂ ਪਯਾਨ ॥ ੩੮॥ ਹਰਖ ਸ਼ੋਕ ਮਨ ਮਹਿੰ ਨਹਿੰ ਕੋਊ। ਤੂੰ ਪਰਤੱਖ ਰੂਪ ਮਮ ਹੋਊ। ਦੇਹ ਅਛਤ[12] ਗ੍ਯਾਨੀ ਜਗ ਐਸੇ। ਭਰਨੋ ਕੁੰਭ ਸਾਗਰ ਰਹਿ ਜੈਸੇ[13] ॥੩੯॥ ਘਟ ਫੂਟੇ ਜਲ ਸੋਂ ਜਲ ਮਿਲੈ।ਤਨ ਤਜਿ ਗ੍ਯਾਨੀ ਬ੍ਰਹਮ ਸੋਂ ਰਲੈ।ਆਵਨਿ ਨਹਿੰ ਮੇਰੋ ਨਹਿੰ ਜਾਵੌਂ। ਪਰਮਾਤਮ ਨਿਜ ਰੂਪ ਸਮਾਵੌਂ[14] ॥ ੪੦ ॥ ਪੁਨ

---

[1]ਬਨਾਂ ਵਿਚ ਰਹਿੰਦੇ (ਪੰਛੀ ਬੋਲਦੇ) ਕੰਨਾਂ ਵਿਚ ਸੁਣੀਂਦੇ ਹਨ। (ਅ) ਬਨਾਂ ਵਿਚ ਚੱਲ ਰਹੇ ਭਾਂ ਕੰਨ ਨਾਲ ਸੁਣੇ (ਪੰਛੀ ਬੋਲਦੇ)। [2]ਚਿਤਵਨੀ, ਵਿਚਾਰ। [3]ਵਾਹਿਗੁਰੂ ਵਿਚ। [4]ਪਹਿਲੇ ਕਹਿਕੇ ਫੇਰ ਸਮਾਉਂਦੇ ਹਨ। [5]ਬ੍ਰਹਮਾ ਦਾ ਇਕ ਦਿਨ ਭਾਵ ਅਣਗਿਣਤ ਸਮੇਂ ਦੇ ਤੁੱਲ। [6]ਬੁਲਾਏ। [7]ਚਲੀ। [8]ਸੱਚ ਖੰਡ ਨੂੰ। [9]ਹੁੰਦਿਆਂ। [10]ਜਲ ਦਾ ਭਰਿਆ ਘੜਾ ਸਮੁੰਦਰ ਵਿਚ ਜਿੱਕੁਰ ਰਹਿੰਦਾ ਹੈ। [11]ਪਾਃ—ਤੂਰਨ ਸੀਸ ਚਰਨ ਪਰ ਧਰਯੋ।

ਸਿੱਖਜਨ ਸੋਂ ਗਿਰਾ ਉਚਾਰੀ।'ਉਠਿ ਆਨਹੁ ਗਾਗਰ ਭਰਿ ਬਾਰੀ[1]। ਅਮਰ-ਦਾਸ ਇਸ਼ਨਾਨ ਕਰਾਵਹੁ। ਸਭਿ ਸੰਗਤਿ ਕੋ ਮੇਲ ਕਰਾਵਹੁ ॥੪੧॥ ਦੌਨਹੁ ਪੁੱਤ੍ਰ ਹਕਾਰਨ ਕਰੋ[2]। ਮਮ ਤਯਾਰੀ ਹੈ ਦੇਰਿ ਨ ਧਰੋ। ਸਸਕਾਰਨ ਕੀ ਸੌਜ ਬਿਸਾਲਾ। ਕਰਹੁ ਇਕੱਤ੍ਰ ਸਕਲ ਤਤਕਾਲਾ ॥ ੪੨ ॥ ਪੈਸੇ ਪੰਚ ਨਲੇਰ ਅਨਾਵਹੁ। ਫੂਲਨ ਮਾਲ ਬਿਸਾਲ ਬਨਾਵਹੁ। ਤਿਲ ਚੰਦਨ ਕੇਸਰ ਕੋ ਆਨਹੁ। ਕੁਸ਼ਾ ਪੁਨੀਤ ਲੀਪਬੋ ਠਾਨਹੁ[3] ॥੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅੰਗਦ ਸੁਮਾਵਨ' ਪ੍ਰਸੰਗ ਬਰਨਨੰ ਨਾਮ ਖਸ਼ਟਬਿੰਸਤੀ ਅੰਸੁ ॥ ੨੬ ॥

੨੭. [ਸ਼੍ਰੀ ਅਮਰ ਜੀ ਨੂੰ ਗੁਰਿਆਈ ਦੇਣੀ, ਤੇ ਸਮਾਵਣ ਦੀਆਂ ਤਿਆਰੀਆਂ]

ਦੋਹਰਾ ॥ ਸ਼੍ਰੀ ਗੁਰ ਅੰਗਦ ਕੀ ਸੁਨੀ ਆਇਸੁ ਸਿੱਖ ਸਮਸਤ[4]। ਬਿਸਮਤਿ ਹੁਇ ਲਾਗੇ ਕਰਨ ਪ੍ਰਜਹਿੰ ਕਰਹਿੰ* ਨਮਸਤ[5] ॥ ੧ ॥ ਚੌਪਈ ॥ ਤਬਿ ਸ਼੍ਰੀ ਅਮਰ ਠਾਨਿ ਇਸ਼ਨਾਨਾ। ਨੰਮ੍ਰਿ ਹੋਇ ਕਰਿ ਨਿਕਟ ਮਹਾਨਾ॥ਬੈਠੇ ਬੰਦਨ ਕਰਿ ਪਦ ਕੰਜ। ਆਨਿ ਮਿਲੀ ਸੰਗਤਿ ਸਭਿ ਪੁੰਜ ॥ ੨ ॥ ਬੀਚ ਬਿਰਾਜਹਿੰ ਸਤਿਗੁਰ ਬੈਸੇ। ਸਭਿ ਗ੍ਰਹ ਮੈਂ ਸੂਰਜ ਹੁਇ ਜੈਸੇ।ਨਿਸਾ ਅਵਿੱਦਯਾ ਨਿਕਟ ਨ ਆਵੈ। ਨਿੰਦਕ ਤਸਕਰ ਦੇਖਿ ਪਲਾਵੈਂ॥੩॥ ਪੋਚਕ[6] ਬੇਮੁਖ ਅੰਧੇ ਰਹੇ। ਨਹੀਂ ਪ੍ਰਕਾਸ਼ ਮਹਾਤਮ ਲਹੇ। ਸੰਤ ਕਮਲ ਬਿਕਸੇ ਹਰਖਾਏ। ਅਲਿ ਜਗਯਾਸੀ ਜਹਿੰ ਮੰਡਰਾਏ[7]॥੪॥ਮਤਿ ਬਹੁ ਰੀਤਿ ਉਡਗ[8] ਜਗ ਮਾਂਹੀ।ਪਰਮ ਪ੍ਰਕਾਸ਼ ਸੁ ਪਾਵਤਿ ਨਾਂਹੀ[9]।ਕੈਰਵ ਕਾਨਨ ਗਨ ਦੁਰਚਾਰੀ[10]। ਸਭਿ ਮੁਰਝਾਇ ਰਹੇ ਤਿਸ ਬਾਰੀ ॥ ੫ ॥ ਸਦਗੁਨ ਜੁਤਿ ਨਰ ਜਾਗਤਿ ਭਏ। ਬਿਖਈ ਜੀਵ ਤਮਚਰ[12] ਸੁਪਤਏ। ਜਾਗ੍ਰਤ ਕਰਹਿੰ ਸੁ ਆਦਿ ਸ਼ਨਾਨ[13]। ਤਿਮ ਸਿਖ ਲਗੇ ਭਗਤਿ ਅਰ ਗਯਾਨ॥੬॥ਸੁਪਤ ਰਹੇ ਬਿਸ਼ਿਯਨ ਕੋ ਸੇਵ।ਨਹੀਂ ਪਛਾਨ ਸਕੇ ਗੁਰ ਭੇਵ। ਤਬ ਸ਼੍ਰੀ ਅੰਗਦ ਮੁਖ ਪਰ ਲਾਲੀ। ਖਿਰਯੋ ਕਮਲ ਜਨੁ ਪ੍ਰਭਾ ਬਿਸਾਲੀ॥੭॥ਨਿਜਾਨੰਦ ਮਹਿੰ ਮਗਨ ਮਹਾਨ।ਸਭਿਹਿਨਿ ਮਹਿੰ

---

[1]ਜਲ ਦੀ। [2]ਬੁਲਾਓ। [3]ਦੱਭ ਪਵਿੱਤ੍ਰ (ਲਿਆਓ ਤੇ) ਲੇਪਣ ਕਰੋ। [4]ਸਾਰਿਆਂ ਨੇ। [5]ਨਮਸਕਾਰ। [6]ਉੱਲੂ। [7]ਪ੍ਰਕਾਸ਼ ਦੀ ਮਹਿਮਾ। [8]ਜੱਗਯਾਸੂਆਂ ਰੂਪੀ ਭੌਰੇ ਮੰਡਲੋਂਦੇ ਹਨ। [9]ਤਾਰੇ। [10]ਪਰਮ ਪ੍ਰਕਾਸ਼ ਨੂੰ ਪ੍ਰਾਪਤ ਨਹੀਂ ਹੁੰਦੇ, ਭਾਵ ਹੁੰਦੇ ਸਾਰ ਗੁੰਮ ਹੋ ਜਾਂਦੇ ਹਨ। (ਅ) ਆਪਣਾ ਚਾਨਣਾ ਜਗਤ ਉੱਤੇ ਬਹੁਤ ਨਹੀਂ ਪਾ ਸਕਦੇ। [11]ਸਮੂਹ ਮੰਦ ਕਰਮੀ ਕਵੀਆਂ ਦੇ ਬਨ ਢਾਂਗੂ ਹਨ। [12]ਚਾਪੜ, ਚਮਗਿੱਦੜ, ਉੱਲੂ ਆਦਿ ਜੋ ਹਨੇਰੇ ਵਿਚ ਵਿਚਰਦੇ ਹਨ। [13](ਸੂਰਜ ਉਦੇ ਹੋਏ ਤੇ ਭਲੇ ਪੁਰਸ਼) ਜਾਗ ਕੇ ਜੀਕੂਣ ਇਸ਼ਨਾਨ ਆਦਿ ਕਰਦੇ ਹਨ। *ਪਾ:—ਕਹਿੰ।

ਤਬ ਬਾਕ ਬਖਾਨਾ। 'ਸੁਨਿ ਪੁਰਖਾ ਸ਼੍ਰੀ ਅਮਰ ਸੁ ਪਯਾਰੇ। ਅਬਿ ਤੁਮ ਬੈਠਹੁ ਥਾਨ ਹਮਾਰੇ॥੯॥ਰਾਜ ਜੋਗ ਕੋ ਮਹਦ ਸਿੰਘਾਸਨ।ਤਿਸ ਪਰ ਸ਼ੋਭਹੁ ਕਰਿਹੁ ਪ੍ਰਕਾਸ਼ਨ'।ਕਹਿ ਪਹਿਰਾਏ ਬਸਤ੍ਰ ਨਵੀਨ। ਤਿਲਕ ਭਾਲ[1] ਨਿਜ ਕਰ ਸੋਂ ਕੀਨਿ ॥ ੯ ॥'ਭਗਤਿ ਵਿਰਾਗ ਜੋਗ ਤਤ ਗਯਾਨਾ। ਇਨ ਚਾਰਨ ਕੋ ਦੀਨਿ ਖਜਾਨਾ। ਮਨ ਬਾਂਛਤ ਦਿਹੁ ਜਗ ਮਹਿੰ ਦਾਨ। ਤੋਟ ਨ ਦਿਨ ਪ੍ਰਤਿ,ਬਧਹਿ ਨਿਧਾਨ[2]॥ ੧੦ ॥ ਤਾਰਕ ਮੰਤ੍ਰ[3] ਸਭਿਨਿ ਪਰ ਛਾਯਾ। ਵਾਹਿਗੁਰੂ ਮੁਖ ਜਾਪ ਜਪਾਯਾ। ਠਾਂਢੀ ਤੋਹਿ ਅੱਗ੍ਰ ਨੌਨਿੱਧਿ। ਦੂਜੀ ਦਿਸ਼ ਪਿਖ ਅਸ਼ਟ ਦਸ਼ੋ ਸਿਧਿ[4] ॥੧੧॥ਸਨਮੁਖ ਖਰੀ ਲੱਛਮੀ ਤੇਰੇ। ਸੁਰ,ਗੰਧ੍ਰਬ,ਕਿੰਨਰ ਗਨ ਹੇਰੇ। ਬਿੱਦਯਾ-ਧਰ[5] ਆਦਿਕ ਸਭਿ ਆਏ। ਆਗਯਾਕਾਰੀ ਤੁਵ ਸਮੁਦਾਏ ॥੧੨॥ਤੀਨਲੋਕ ਮਹਿੰ ਮੁੱਖਯ ਮਹਾਨੇ। ਸਭਿ ਕਰ ਜੋਰ ਖਰੇ ਅਗੁਵਾਨੇ। ਨਿਤਿ ਅਧੀਨ ਰਹਿੰ, ਰਿਦੇ ਬਿਚਾਰੋ।ਨਮਹੁ ਕਰਤਿ[6],ਇਨ ਦਿਸ਼ਾ ਨਿਹਾਰੋ'॥੧੩॥ਤਬ ਸ਼੍ਰੀ ਅਮਰ ਨੰਮ੍ਰਿ ਹੁਇ ਕਹਯੋ। 'ਇਨ ਸੋਂ ਮੈਂ ਕੁਛ ਕਾਮ ਨ ਲਹਯੋ। ਕਰਹੁੰ ਕਹਾਂ ਮੈਂ ਇਨਕੋ ਲੌਰ। ਬਸਹੁ ਰਿਦੇ ਪਦ ਪੰਕਜ ਤੋਰ॥੧੪॥ਸਭਿਕੇ ਮਨਕੀ ਜਾਨਹੁ ਸ੍ਵਾਮੀ।ਜਿਮਿ ਬਰਤਹਿ ਤਿਮ ਅੰਤਰਜਾਮੀ। ਯਾਂਤੇ ਮੇਰੇ ਮਨਕੀ ਜਾਨ। ਬਸੋ ਰਿਦੇ ਨਿਤ ਕਾਂਖ ਮਹਾਨ'॥੧੫॥ਸ਼੍ਰੀ ਅੰਗਦ ਸੁਨਿ ਪੁਨ ਸਮਝਾਇਵ।'ਬਿਨਾ ਰਹੇ ਇਹ ਸਭਿ ਢਿਗ ਆਇਵ। ਕਰਨਹਾਰ ਆਗਯਾ ਨਿਤ ਤੇਰੀ। ਸਗਲ ਭ ਤ ਇਨ ਸ਼ਕਤਿ ਬਡੇਰੀ ॥੧੬॥ ਚਹਹੁ ਕਹਹੁ, ਨਹਿੰ ਚਹਹੁ, ਨ ਕਹੀ-ਅਹਿ। ਏ ਸਭਿ ਨਿਕਟ ਆਪਨੇ ਲਹੀਅਹਿ। ਸਕਲ ਜਗਤ ਕੋ ਤੁਝ ਗੁਰ ਕੀਨਾ। ਰਾਜਜੋਗ ਸਿੰਘਾਸਨ ਦੀਨਾ ॥੧੭॥ ਸੱਤਨਾਮ ਕੋ ਸਿਮਰਨ ਸਾਹੇ। ਉਪਦੇਸ਼ਹੁ,ਹੁਇ ਭਗਤ ਉਦਾਰੇ। ਨਰਨ ਹਜ਼ਾਰਨਿ ਕੋ ਕੱਲਯਾਨ। ਕਰੋ ਆਪ ਦੇਕਰਿ ਉਰ ਗਯਾਨ ॥ ੧੮॥ ਪ੍ਰੇਮ ਭਗਤਿ ਮੈਂ ਹੇਰਿ ਤੁਮਾਰੀ। ਬਸਿ ਹੈ ਦਈ ਸਮ੍ਰਿੱਧੀ[7] ਸਾਰੀ'।ਪੈਸੇ ਪੰਚ ਨਾਲੀਅਰ ਏਕਾਲੈ ਬੁੱਢੇ ਤੇ ਜਲਧਿ ਬਿਬੇਕ[8] ॥ ੧੯ ॥ ਠਾਂਢੇ ਭਏ ਪ੍ਰਦੱਛਨ ਦੀਨੀ। ਸ਼੍ਰੀ ਗੁਰ ਘਰ ਕੀ ਰੀਤਿ ਸੁ ਕੀਨੀ। ਪੈਸੇ ਪੰਚ ਅਗਾਰੀ ਧਰੇ।ਝੋਲੀ ਮਹਿੰ ਨਲੇਰ ਧਰਿ ਖਰੇ* ॥੨੦॥ਕਰਿ ਬੰਦਨ ਸਿੰਘਾਸਨ ਦੀਨਾ। ਸਭਿ ਸੋਂ ਬਾਕ ਉਚਾਰਨ ਕੀਨਾ। 'ਮੇਰੋ ਸਿੱਖ ਪੁੱਤ੍ਰ ਕੈ

[1]ਮਸਤਕ ਤੇ। [2]ਖਜ਼ਾਨਾਂ। [3]ਤਾਰਨ ਵਾਲਾ ਮੰਤ੍ਰ=ਵਾਹਿਗੁਰੂ। [4]ਅਠਾਰਾਂ ਸਿੱਧੀਆਂ। [5]ਦੇਵਤਿਆਂ ਦੀ ਇਕ ਕਿਸਮ। [6]ਏਹ ਤੁਹਾਨੂੰ ਨਮਸਕਾਰ ਕਰ ਰਹੇ ਹਨ। [7]ਐਸ਼੍ਵਰਜ। [8]ਭਾਵ ਗੁਰ ਜੀ ਨੇ।

*ਪੰਜ ਪੈਸੇ ਨਾਲੀਏਰ ਸੋਲ੍ਹੇ ਤਲਵਾਰ ਆਦਿ ਗੁਰੂ ਸਾਹਿਬ ਆਪ ਅਗੇ ਰਖ ਨਮਸਕਾਰ ਕਰਦੇ ਸੇ ਤੇ ਤਿਲਕ ਬੁੱਢਾ ਦਿਆ ਕਰਦਾ ਸੀ। [ਦੇਖੋ ਜੀਵਨ ਬਾਬਾ ਬੁੱਢਾ ਜੀ।

ਦਾਸ। ਅੰਤ ਸਮੈਂ ਜੋ ਚਹਿ ਮਮ ਪਾਸ[1] ॥ ੨੧ ॥ ਸੋ ਸਭਿ ਉਠਹੁ ਬੰਦਨਾ ਠਾਨਹੁ।ਨਹੀਂ ਅਪਰ ਬਿਧਿ ਮਨ ਮਹਿੰ ਆਨਹੁ'।ਸੁਨਿ ਕਰਿ ਬੁੱਢਾ ਸਭਿਨਿ ਅਗਾਰੀ।ਖਰੋ ਹੋਇ ਪਗਬੰਦਨ ਧਾਰੀ॥੨੨॥ ਤਿਸ ਪੀਛੈ ਸਿੱਖ ਸੰਗਤਿ ਸਾਰੀ। ਕਰੀ ਨਮਹਿੰ ਸ਼੍ਰੀ ਅਮਰ ਅਗਾਰੇ। ਸ਼੍ਰੀ ਅੰਗਦ ਨਿਜ ਸੁਤ ਦਿਸ਼ਿ ਦੇਖਾ। ਉਠਨੋ ਨ,ਮਨ ਮਹਿੰ ਗਰਬ[2] ਬਿਸ਼ੇਖਾ॥੨੩॥ਦਾਸੁ ਸਾਥ ਭਨਨੋ ਗੁਰ ਨਾਥ। 'ਉਠਿ ਤੁਮ ਭੀ ਟੇਕੋ ਨਿਜ ਮਾਥ'। 'ਸੁਨਹੁ ਪਿਤਾ ਇਹੁ ਦਾਸ ਹਮਾਰਾ। ਇਕ ਤੌ ਲੀਨਸਿ ਮਮ ਅਧਿਕਾਰਾ॥੨੪॥ਦੁਤੀਏ ਉਠ ਕਰਿ ਸੀਸ ਨਿਵਾਵੈਂ। ਇਹ ਤੌ ਹਮ ਤੇ ਨਹਿੰ ਬਨਿ ਆਵੈ। ਨਿਜ ਸਥਾਨ ਪਰ ਇਹੀ ਟਿਕਾਏ। ਹਮ ਕੋ ਛੁਛੇ ਰਾਖਿ ਸਿਧਾਏ ॥ ੨੫ ॥ ਤੁਮ ਸੋਂ ਕਜਾ ਬਸ ਚਲਹਿ ਹਮਾਰੋ। ਕਿਯੋ ਪੰਥ ਸਭਿ ਜਗ ਤੇ ਨਜਾਰੋ। ਜਿਮ ਤੁਮ ਦਾਸ ਹੋਇ ਕਰਿ ਪਾਈ। ਤਿਮ ਅਬਿ ਦਈ ਦਾਸ ਬਡਿਆਈ*[3] ॥੨੬॥ ਸੁਨਿ ਦਾਸੂ ਤੇ ਦਾਤੂ ਸਾਥ। ਆਗਜਾ ਕਹਿ ਗੁਰ 'ਟੇਕੋ ਮਾਥ'।ਤਿਨ ਭੀ ਨਹਿੰ ਮਾਨੀ ਥਿਤ ਰਹਨੋ। ਨਿਜ ਬਡਿਆਈ ਕੋ ਬਚੁ ਕਹਨੋ॥ ੨੭ ॥ ਸ਼੍ਰੀ ਅੰਗਦ ਤੁਸ਼ਨਿ ਮੁਖ ਧਾਰੀ। ਭਲੀ ਬੁਰੀ ਸੁਤ ਸੋਂ ਨ ਉਚਾਰੀ।ਪੁਨ ਸੰਗਤਿ ਮਹਿੰ ਕਹਨੋ ਸੁਨਾਈ।'ਮਮ ਸਰੂਪ ਅਬਿ ਇਹੈ ਸੁਹਾਈ ॥ ੨੮ ॥ ਮੋ ਮਹਿੰ ਇਸ ਮਹਿੰ ਭੇਦ ਨ ਜਾਨਹੁ। ਏਕ ਸਰੂਪ ਦੁਹੂੰਨ ਕੋ ਮਾਨਹੁ'। ਪੁਨ ਸ਼੍ਰੀ ਸਤਿਗੁਰ ਆਗਜਾ ਕਰੀ। 'ਭੋਜਨ ਤਜਾਰ ਹੋਇ ਇਸ ਘਰੀ॥੨੯॥ਸਭਿ ਸੰਗਤਿ ਕੋ ਦੇਹੁ ਅਹਾਰਾ।ਸਭਿ ਮਿਲਿ ਕਰਹੁ ਅਨੰਦ ਉਦਾਰਾ'। ਤਬਿ ਸ਼੍ਰੀ ਅਮਰ ਉਠਨੋ ਹਿਤ ਧਾਰਿ। ਕੀਨਸਿ ਜਾਇ ਅਹਾਰ ਸੁ ਤਜਾਰ॥੩੦॥ ਸਤਿਗੁਰ ਆਪ ਜਾਇ ਕਰਿ ਖਾਇਵ। ਪੁਨ ਸਭਿ ਸੰਗਤਿ ਮਹਿੰ ਬਰਤਾਇਵ। ਅਪਨ ਸਿੰਘਾਸਨ ਪਰ ਗੁਰ ਗਏ। ਅਤਿ ਅਨੰਦ ਜੁਤਿ ਸ਼ੋਭਤਿ ਭਏ ॥ ੩੧ ॥ ਮਿਲਹਿੰ ਪਰਸਪਰ ਸਿਖ ਸਮੁਦਾਇ।ਪੁਰਬਲੀ† ਕਹਿ ਬਾਤ ਸੁਨਾਇ।–ਸ਼੍ਰੀ ਨਾਨਕ ਨਿਜ ਦੇਹਿ ਸਮੇਤ। ਕੀਨ ਗਮਨ ਬੈਕੁੰਠ ਨਿਕੇਤ॥੩੨॥ਭਗਤ ਕਬੀਰ ਆਦਿ ਜੇ ਭਏ।ਬਹੁਤ† ਸ਼ਰੀਰ ਸਮੇਤ ਸੁ ਗਏ–। ਇਮਿ ਬਿਚਾਰ ਸਿੱਖਨ ਮੈਂ ਹੋਈ। ਸ਼੍ਰੀ ਅੰਗਦ

[1]ਜੋ ਚਾਹੁੰਦਾ ਹੈ ਕਿ ਅੰਤ ਸਮੇਂ ਮੇਰੇ ਪਾਸ (ਪਹੁੰਚੇ)। [2]ਹੰਕਾਰ। *ਕੇਵਲ ਸੇਵਾ ਕਰਕੇ ਗਦੀ ਮਿਲਣੀ ਸਮਝਣਾ ਭੁੱਲ ਹੈ। ਪਹਿਲਾ ਕਾਰਨ ਹੈ ਧੁਰੋਂ ਦਾਤ ਲੈਕੇ ਆਉਣਾ ਜਿਸ ਦਾ ਸਬੂਤ ਚਰਨਾਂ ਵਿਚ ਪਦਮ ਹੈ। ਦੇਖੋ ਪਿਛੇ ਅੰਸੂ ੨੪ ਅੰਕ ੩੯। ਫਿਰ ਘਾਲ, ਦੇਖੋ ਅੰਸੂ ੨੪ ਅੰਕ ੪੦। ਫਿਰ ਪ੍ਰੇਮ ਜੋ ਅੰਤਰ ਆਤਮੇ ਸਤਿਗੁਰ ਨਾਲ ਸੀ। ਫਿਰ ਨਾਮ ਸਿਮਰਨ,ਫਿਰ ਸਤਿਗੁਰ ਦੀ ਅਗੰਮੀ ਮੇਹਰ। ਐਸੇ ਐਸੇ ਸਾਰੇ ਕਾਰਨ ਗਦੀ ਮਿਲਨ ਦੇ ਹੁੰਦੇ ਰਹੇ ਹਨ। ਸੇਵਾ ਤੇ ਪਰਖ ਕਈ ਵੇਰ ਸਿੱਖਾਂ ਨੂੰ ਨਿਸਚੇ ਕਰਾਣ ਲਈ ਹੁੰਦੇ ਸਨ। †ਪਾ:--ਪੁਰਬਕੀ। ‡ਪਾ:–ਬਹੁਰ

ਜਾਨੀ ਮਨ ਸੋਈ॥੩੩॥ਰਿਦੇਬਿਚਾਰਹਿੰ–ਸ਼ੰਕਾ ਇਨਕੋ।ਨੀਕੇਨਹਿੰਬਿਬੇਕ ਮਨ ਜਿਨ ਕੋ । ਦੇਹਿ ਸਨੇਹ ਨ ਸੇਤਨ ਮਾਂਹੀ। ਇਮਿ ਸੂਛਮ ਗਤਿ ਜਾਨਹਿੰ ਨਾਂਹੀ॥੩੪॥ਜੇ ਇਨ ਕੀ ਮਨ ਸ਼ੰਕ ਨ ਜਾਇ।ਮਮ ਸੰਗਤਿ ਕੋ ਕਮਾ ਫਲ ਪਾਇ।ਪੁੰਨ ਮਹਾਂਨ ਬ੍ਰਿਥਾ ਸਭਿ ਖੋਵਹਿੰ। ਅਸ ਸੰਦੇਹ[1]ਮੈਂ ਜੇ ਮਨ ਹੋਵਹਿ॥ ੩੫॥ ਸ਼ਰਧਾ ਤਜਾਗੇ ਦੋਸ਼ ਬਿਸ਼ਾਲੇ।ਉਰ ਨਿਸ਼ਚਾ ਇਨ ਕੈ ਸਭਿ ਹਾਲੇ[2]–। ਇਮਿ ਸਿੱਖਨ ਪਰ ਕਰੁਨਾ ਠਾਨੀ।ਅਦਭੁਤ ਲੀਲਾ ਰਚੀ ਮਹਾਨੀ ॥੩੬॥ ਭਏ ਅਲੋਪ ਸਿੰਘਾਸਨ ਪਰ ਤੇ । ਹੁਤੇ ਸਮੀਪ ਨ ਕਹੂੰ ਨਿਹਰਿਤੇ । ਦੇਖਿ ਚਲਿੱਤ੍ਰ ਬਿਸਮ ਮਤਿ ਰਹੀ । ਅਦਭੁਤ ਲੀਲਾ ਜਾਤਿ ਨ ਕਹੀ॥੩੭॥ਚਹੁੰ ਦਿਸ਼ ਬੋਲਿ ਉਠੇ ਸਿਖ ਸਾਰੇ।'ਤਨ ਜੁਤਿ ਗੁਰ ਬੈਕੁੰਠ ਪਧਾਰੇ'। ਪਰਜੋ ਰੌਰ ਸੰਗਤਿ ਕੇ ਮਾਂਹੀ।'ਸਤਿਗੁਰ ਦਰਸ਼ਨ ਪ੍ਰਾਪਤਿ ਨਾਂਹੀ'॥੩੮॥ਲੰਗਰ ਬਿਖੇ ਸੇਵ ਸਭਿ ਕੇਰੀ । ਕਰਤਿ ਹੁਤੇ ਸ਼੍ਰੀ ਅਮਰ ਬਡੇਰੀ॥ਸੁਨਿ ਕਰਿ ਚਲਿਆਏ ਤਤਕਾਲਾ। ਪਰਜੋ ਸਿੰਘਾਸਨ ਹੀਨ ਕ੍ਰਿਪਾਲਾ[3] ॥ ੩੯॥ ਪਿਖਿ ਸ਼੍ਰੀ ਅੰਗਦ ਕੀ ਅਸ ਲੀਲਾ । ਖਰੇ ਹੋਇ ਕਰਿ ਭਹਾਂ ਸੁਸ਼ੀਲਾ[4] । ਅਚਰਜ ਗਤਿ ਕੁਛ ਲਖੀ ਨ ਜਾਵੈ । ਜੋ ਸਮ ਹੋਇ ਤਊ ਕੁਛ ਪਾਵੈ[5]॥੪੦॥ਕਰਹਿੰ ਬਿਚਾਰਨਿ ਅਪਨੇ ਚੀਤ ।–ਸ਼੍ਰੀ ਗੁਰ ਕਸੋਂ ਕੀਨਸਿ ਅਸ ਰੀਤਿ ?–। ਭਾਤਪਰਯ ਕੋ ਨੀਕੇਜਾਨ।[6]ਪ੍ਰਗਟਾਵਨਹਿਤਸੁਜਸਬਖਾਨ।[7]॥੪੧॥ਪ੍ਰਮਾਨਕਾਛੰਦ।[8]ਅਨੰਦ ਕੰਦ ਰੂਪ ਹੋ।ਬਿਲੰਦ ਭੂਪ ਭੂਪ[9]ਹੋ। ਨ ਆਦਿ ਅੰਤ ਤੋਹਿ ਕੋ।ਸਮਾਨ ਆਨ ਹੋਹਿ ਕੋ[10]॥੪੨॥ਮੁਕੰਦ ਸੇਵਕਾਨ ਕੋ।ਪ੍ਰਕਾਸ਼ ਚੰਦ ਭਾਨੁ ਕੋ[11]।ਸੁ ਦਾਨ ਦੇ ਜਹਾਨ ਕੋ।ਕਰੈ ਜੁ ਖਾਨ ਪਾਨ ਕੋ[12]॥੪੩॥ ਚਰਿੱਤ੍ਰ ਤੋ[13] ਬਚਿੱਤ੍ਰ ਹੈਂ। ਭਨੈ ਸੁਨੈ[14] ਪਵਿੱਤ੍ਰ ਹੈਂ। ਅਦੇਵ ਦੇਵ ਨਾਥ ਹੈਂ। ਸਭੈ ਨਿਵਾਇ ਮਾਥ ਹੈਂ ॥੪੪॥ ਅਜਾਯ ਹੋ[15],ਅਮਾਯ ਹੋ[16]।ਸਦੀਵਸੁੱਧਿ ਭਾਯ ਹੋ[17]।ਪਰੰਪਰਾ ਪਰੇਸ਼ ਹੋ[18]। ਧਰੰਧਰਾ ਅਦੇਸ਼ ਹੋ[19] ॥੪੫॥ ਰਹੋ ਬਿਸਾਲ ਗੋਪ[20] ਹੋ। ਜਿ ਖੋਜਿਏ ਨ ਓਪ

[1]ਇਸੇ । [2]ਹਿੱਲ ਜਾਏਗਾ । [3]ਕ੍ਰਿਪਾਲੂ ਜੀ ਤੋਂ ਸੱਖਣਾ । [4]ਭਾਵ ਸ਼੍ਰੀ ਅਮਰਦਾਸ ਜੀ।[5]ਜੋ ਉਨ੍ਹਾਂ ਦੇ ਬ੍ਰੱਬਰ ਦਾ ਹੋਵੇ ਸੋ ਕੁਛ(ਭੇਦ ਨੂੰ)ਪਾਵੇ । ਅਗੇ ਫੇਰ ਦਸਦੇ ਹਨਕਿ ਗੁਰੂ ਅਮਰ ਦੇਵ ਜੀ ਨੇ ਗੱਲ ਸਮਝ ਲਈ, ਭਾਵ ਕਿ ਓਹੋ ਉਨ੍ਹਾਂ ਦੇ ਤੁੱਲ ਸਨ ਓਹੀ ਸਮਝ ਸਕਦੇ ਸਨ । [6]ਚੰਗੀ ਤਰ੍ਹਾਂ ਸਮਝ ਲਿਆ । [7] (ਫੇਰ ਗੁਰੂ ਜੀ ਨੂੰ)ਪ੍ਰਗਟ ਕਰਨ ਲਈ(ਆਪਨੇ) ਜਸ ਉਚਾਰਿਆ । [8]ਰਾਜਿਆਂ ਦੇ ਵੱਡੇ ਰਾਜੇ। [9]ਕੌਣ। [10]ਚੰਦ ਸੂਰਜਨੂੰ ਪ੍ਰਕਾਸ਼ਣ ਵਾਲੇਹੋ। [11]ਜਗਤਜੋ ਕੁਛਖਾਨ ਪਾਨ ਕਰਦਾਹੈ ਸੋ ਦਾਨ ਤੁਸੀਂ ਦੇਂਦੇ ਹੋ । [12]ਆਪਦੇ । [13]ਜੋ ਕਹੇ ਯਾ ਸੁਣੇ । [14]ਅਜਨਮ ਹੋ । [15]ਮਾਯਾ ਰਹਤ ਹੋ । [16]ਜਿਨ੍ਹਾਂ ਦਾ ਭਾਵ ਸਦਾ ਪਵਿੱਤ੍ਰ ਹੈ। (ਅ) ਸੁਤੇ ਸਿੱਧ ਸ੍ਵਰੂਪ ਹੋ । [17]ਪਰੰਪਰਾ ਤੋਂ ਈਸ਼੍ਵਰਾਂ ਨਾਲੋਂ ਵੱਡੇ ਹੋ । [18]ਧਰਤੀ ਦੇ ਧਾਰਨ ਵਾਲੇ ਜੀ ! (ਆਪਨੂੰ) ਨਮਸਕਾਰ ਹੋਵੇ । [19]ਗੁੱਝੇ ।

ਹੈਂ[1] । ਅਜਾਨ ਲੋਕ ਹੈ ਰਹੇ । ਪ੍ਰਤੀਤਧਾਰਿ ਨਾ ਲਹੇ[2] ॥੪੬॥ ਗੁਰੂ ਮਹਾਨ ਚੀਨਿਯੋ । ਨਿਹਾਲ ਦਾਸ ਕੀਨਿਯੋ। ਨਿਵਾਰਿ ਮੋਹ ਤਾਪ ਕੋ।ਜਪਾਇ ਨਾਮ ਜਾਪ ਕੋ॥੪੭॥ਸਦਾ ਅਧੀਨ ਪ੍ਰੇਮ ਕੋ। ਨਿਬਾਹਿ ਕੀਨਿ[3] ਨੇਮ ਕੋ। ਸੁ ਤਾਇ ਜੇਮੁ ਹੇਮ ਕੋ[4] । ਸੁ ਦਾਨ ਦੇਤਿ ਛੇਮ ਕੋ ॥੪੮॥ ਸੁਛੰਦ* ਸਿੰਧੁ ਨੰਦਨਾ[5] । ਅਮੰਦ ਹੈ, ਮਨਿੰਦ ਨਾ[6] । ਗੋਬਿੰਦ, ਸ਼ੱਤ੍ਰੁ ਕੰਦਨਾ[7] । ਸੁ ਬੰਦਨਾ, ਤੁ ਬੰਦਨਾ[8] ॥੪੯॥ ਦੋਹਰਾ ॥ ਸ਼੍ਰੀ ਸਤਿਗੁਰ ਕਿਮੋ ਆਪ ਅਬਿ ਹੁਇ ਗੇ ਅੰਤਰ ਧਾਨ । ਲੋਕਨਿ ਕੀ ਸ਼ੰਕਾ ਕਹਾਂ ਤੁਮਹਿ ਨ ਉਚਿਤ ਮਹਾਂਨ ॥ ੫੦ ॥ ਦਿਹੁ ਦਰਸ਼ਨ ਕਰੁਨਾ ਕਰਹੁ ਪ੍ਰਥਮ ਜਗਤ ਕੀ ਰੀਤਿ । ਕਰਤੇ ਰਹੇ ਸੁ ਅਬਿ ਕਰਹੁ ਕਯੋਂ ਠਾਨਹੁ ਬਿੱਪ੍ਰੀਤ ॥ ੫੧ ॥ ਪਰਮ ਧਾਮ ਅਭਿਰਾਮ ਕੋ ਗਮਨਹੁ ਇਹ ਤਨ ਤਯਾਗਿ[9]। ਇਮ ਬਿਨਤੀ ਸੁਨਿ ਦਾਸ ਕੀ ਜਾਨਿ ਮਹਾਂ ਅਨੁਰਾਗ॥੫੨॥ਸਿੰਘਾਸਨ ਪਰ ਵਿਦਤ ਭੇ ਦੇਖਿ ਸਕਲ ਹਰਿਖਾਇ[10]'ਜੈ ਜੈ' ਸ਼ਬਦ ਉਚਾਰਿ ਕਰਿ ਪਰੇ ਦੌਰ ਸਭਿ ਪਾਇ ॥ ੫੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅੰਗਦ ਪਰਮ ਧਾਮ ਗਮਨ' ਪ੍ਰਸੰਗ ਬਰਨਨੰ ਨਾਮ ਸਪਤ-ਬੰਸਤੀ ਅੰਸੂ ॥ ੨੭ ॥

੨੮. [ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਜੋਤੀ ਜੋਤ ਸਮਾਉਣਾ]

ਦੋਹਰਾ ॥ ਅਮਰਦਾਸ ਹੁਇ ਪਾਸ ਗੁਰ ਨਿਜ ਅਰਦਾਸ ਪ੍ਰਕਾਸ਼। 'ਅਦਭੁਤ ਲੀਲਾ ਆਪ ਕੀ ਸਦਾ ਬਿਲਾਸ ਹੁਲਾਸ ॥ ੧ ॥ ਚੌਪਈ ॥ ਇਹ ਕਾਰਨ ਕਿਮ ਰਾਵਰ ਕੀਨਾ ? । ਸਭਿ ਕੋ ਮਨ ਅਚਰਜ ਬਡ ਦੀਨਾ।ਇਸ ਪ੍ਰਕਾਰ ਨਹਿੰ ਉਚਿਤ ਤੁਮਾਰੇ।ਪਰਮ ਧਾਮ ਕੋ ਜਥਾ ਪਧਾਰੇ'॥੨॥ਸ਼੍ਰੀ ਅੰਗਦ ਸੁਨਿ ਤਬਹਿ ਬਖਾਨਾ। 'ਸਿੱਖਨ ਕੇ ਮਨ ਸ਼ੰਕ ਮਹਾਨਾ ।–ਸਹਤ ਸਰੀਰ ਬਿਕੁੰਠ ਸਿਧਾਰੇ[11]–।ਆਪਸ ਮਹਿੰ ਮਿਲ ਕਰਤਿ ਉਚਾਰੇ॥੩॥ਏਵ ਨ ਕਰਤੇ ਸ਼ਰਧਾ ਨਾਸਤਿ।ਲਗਤਿ ਦੋਸੁ ਮਮ ਦਾਸਨ ਗ੍ਰਾਸਤਿ।ਸਭਿਹਿਨਿ ਮਨ ਸ਼ੰਕਾ ਮਲ

---

[1]ਜਿਨ੍ਹਾਂ ਨੇ ਤੁਸੀਂ ਖੋਜੇ (ਲੱਭੇ) ਹੋ ਉਨ੍ਹਾਂ ਦੀ ਉਪਮਾਂ (ਸੁੰਦਰਤਾ) ਨਹੀਂ(ਕਹੀ ਜਾ) ਸਕਦੀ । (ਅ) ਆਪ ਜੀ ਦੇ ਇਸੋਤਰ੍ਹਾਂ ਦੇ ਗੁਪਤ ਰਹਿਣ ਦੀ ਜੋ ਉਪਮਾ ਖੋਜੀਏ ਤਾਂ ਨਹੀਂ (ਮਿਲਦੀ)। [2]ਨਹੀਂ ਦਰਸ਼ਨ ਕਰਦੇ । [3]ਨਿਬਾਹੁਣ ਵਾਲੇ । [4]ਤਾਕੇ ਸੋਨਾ ਜੋਸੇ (ਸੁੱਧ ਕਰੀਦਾ ਹੈ) । [5]ਆਪ (ਜਿੰਨੇ) ਸੁਤੰਤ੍ਰ ਹੋ ਸਮੁੰਦਰ ਦਾ ਪੁੱਤ੍ਰ (ਚੰਦ੍ਰਮਾਂ ਭੀ ਉਤਨਾ ਨਹੀਂ) (ਅ) (ਵਧੇਰੇ) ਸੁੱਛ ਹੋ ਚੰਦ੍ਰਮਾਂ ਨਾਲੋਂ (ਟ) ਸੁਤੰਤ੍ਰ ਹੋ ਤੇ ਆਨੰਦ ਦੇ ਸਮੁੰਦ੍ ਹੋ । [6](ਤੁਸੀਂ ਚੰਦ ਢਾਂਗੂ) ਮੰਦ ਨਹੀਂ ਹੁੰਦੇ (ਵਧਦੇ ਘਟਦੇ ਨਹੀਂ)ਤਾਂਤੇ ਉਹ ਤੁੱਲਤ ਨਹੀਂ । [7]ਵੈਰੀ ਦੇ ਨਾਸ਼ ਕਰਤਾ । [8]ਤੁਹਾਨੂੰ ਨਮਸਕਾਰ ਹੈ। [9](ਕਿ ਇਹ ਬੀ)ਸਰੀਰ ਸਮੇਤ ਬੈਕੁੰਠ ਸਿਧਾਰਨ(ਅ)(ਕਿ ਗੁਰੂ ਨਾਨਕ)ਸਿਧਾਰੇ ਸਨ । *ਪਾਃ–ਜੁ ਛੰਦ।

ਧਾਰੀ। ਇਹੁ ਕ੍ਰਿਤਿ ਕਰਿ ਜਲੁ ਸਾਥ ਪਖਾਰੀ[1] ॥੪॥ ਮਮ ਸੰਗਤ ਤੇ ਸਿਖ ਸੁਖ ਪਾਵਹਿਂ।ਬਿਨ ਸ਼ਰਧਾ ਸੋ[2] ਹਾਥ ਨ ਆਵਹਿ'।ਬਿਗਸ ਬਦਨ ਤੇ ਬਹੁਰ ਬਖਾਨੀ।'ਸੁਨਿ ਪੁਰਖਾ ਤੂੰ ਪੂਰਨ ਗਯਾਨੀ* ॥੫॥ ਇਹ ਜਗ ਸਲਿਤਾ ਕੋ ਸੁ[3]ਪ੍ਰਵਾਹ। ਚਲਨੋ ਜਾਤ,ਪੁਨ ਪੂਰਨ ਆਹ। ਜਲ ਤਰੰਗ ਜਿਉਂ ਜਲਹਿ ਸਮਾਵੈਂ । ਹੈਂ ਜਲ ਜਲ ਤੇ ਭਿੰਨ[4] ਦਿਖਾਵੈ॥੬॥ ਸੰਤ ਦ੍ਵੈਤ ਤਿਮ ਨਾਂਹਿਨ ਮਾਨੈ। ਆਤਮ ਪਰਮਾਤਮ ਇਕ ਜਾਨੈ। ਜਿਮੁ ਜਲ ਬਿਖੈ ਬੁਦਬੁਦਾ ਹੋਇ। ਜਨਮ ਮਰਨ ਦੇਹਿਨਿ ਇਮ ਜੋਇ[5] ॥੭॥ ਪੱਤ੍ਰ ਪੁਰਾਤਨ ਤਰੁ ਕੇ ਗਿਰੈਂ । ਬਹੁਰ ਨ ਜੁਰੈਂ ਨਏ ਲਗ ਪਰੈਂ।ਤਥਾ ਸਰੀਰ ਜਰਜਰੀ ਹੋਇ।ਮਰਤਿ ਨ ਏ ਉਪਜਹਿ ਜਗ ਜੋਇ ॥੮॥ ਜਗਤ ਅਨਾਦਿ ਕਾਲ ਕੋ ਐਸੋ। ਚਲਨੋ ਆਇ ਜਿਹ ਪਾਰ ਨ ਕੈਸੇ । ਅਬਿ ਤੁਮ ਸਭਿ ਨੇ ਮੋਹਿ ਪਿਛਾਰੀ । ਕਰਹੁ ਨ ਸ਼ੋਕ ਮੋਹ ਕੋ ਟਾਰੀ॥੯॥ ਮੰਗਲ ਨਾਨਾ ਭਾਂਤਿ ਕਰੀਜੈ।ਸ਼ਬਦ ਕੀਰਤਨ ਪਠਹੁ ਸੁਨੀਜੈ'।ਦੋਨਹੁ ਪੁੱਤ੍ਰ ਆਇ ਤਿਸ ਕਾਲਾ। ਪਰੇ ਚਰਨ ਅਰਬਿੰਦ ਕ੍ਰਿਪਾਲਾ ॥੧੦॥'ਦਯਾਧਾਰਿ ਬਿਵਹਾਰ ਬਤਾਵਹੁ।ਜਿਮਿ ਪੀਛੇ ਹਮ ਕਰਹਿਂ,ਜਨਾਵਹੁ । ਜਗਤ ਰੀਤਿ ਅਰੁ ਕੁਲ ਆਚਾਰ[6]। ਜੈਸੇ ਆਯੋ ਹੋਤਿ† ਅਗਾਰ'' ॥੧੧॥ ਸੁਨਿ ਸ਼੍ਰੀ ਸਤਿਗੁਰ ਬਾਕ ਉਚਾਰੇ। 'ਜਗ ਅਰ ਕੁਲ ਕੇ ਜਿਤਿਕ ਅਚਾਰੇ। ਹਮਰੇ ਹੇਤ ਨਹੀਂ ਕੁਛ ਕਰਨਾ।ਕੀਰਤਿ ਪਠਿ ਸੁਨਿ ਨਾਮ ਸਿਮਰਨਾ॥੧੨॥ ਕਰਹੁ ਅਨੰਦ ਮੰਗਲਾ ਚਾਰਾ । ਦੇਹੁ ਸਰੀਰ ਅਗਨਿ ਸਸਕਾਰਾ‡[7] । ਪੁਨ ਪੁੱਤ੍ਰਨ ਕੋ ਸੰਗਤਿ ਸਾਥ। ਕਹਿ ਸ਼੍ਰੀ ਅਮਰ ਗਹਾਯੋ ਹਾਥ॥੧੩॥ਸਭਿਹਿਨਿ ਕੋ ਉਪਦੇਸ਼ ਦ੍ਰਿੜ੍ਹਾਯੋ । 'ਇਹ ਮੈਂ ਅਪਨੇ ਥਾਨ ਬਿਠਾਯੋ। ਮੋ ਮਹਿਂ ਇਸ ਮਹਿਂ ਭੇਦ ਨ ਜਾਨੋ।ਜੋ ਜਾਨੈਲਹਿ ਖੇਦ ਮਹਾਨੋ॥੧੪॥ਭੁਗਤਿਮੁਕਤਿਸਭਿ

---

[1]ਇਹ ਕਰਕੇ (ਉਹ ਮੇਲ ਮਾਨੋਂ) ਜਲ ਨਾਲ ਧੋ ਦਿੱਤੀ ਹੈ। [2]ਉਹ (ਸੁਖ)। [3]ਵਾਂਗੂ ਹੈ। [4]ਅੱਡ । [5]ਦੇਖ ! (ਅ) ਦੇਖੀਦਾ ਹੈ। [6]ਕਰਤੱਵਜ। [7]ਜਿਸ ਤਰ੍ਹਾਂ ਅੱਗੇ ਹੁੰਦਾ ਆਇਆ ਹੈ।

*ਗੁਰੂ ਅਮਰ ਦਾਸ ਜੀ ਹੁਣ ਆਪਣੇ ਅਸਲੀ ਸਰੂਪ ਵਿਚ ਪ੍ਰਕਾਸ਼ਮਾਨ ਹਨ ਤੇ 'ਆਪ' ਹਨ: ਹੁਣ ਉਨ੍ਹਾਂ ਨੂੰ ਪੂਰਨ ਗਯਾਨੀ ਕਹਿਣਾ ਨੌਵੀਂ ਉਪਮਾ ਹੈ, ਗਯਾਨ ਤਾਂ ਉਨ੍ਹਾਂ ਤੋਂ ਪ੍ਰਕਾਸ਼ ਪਾਉਂਦਾ ਹੈ। ਕਵਿ ਜੀ ਦੀ ਮੁਰਾਦ 'ਪੂਰਨ' ਤੇ ਜ਼ੋਰ ਦੇਣ ਤੋਂ ਹੈ,ਕਿਉਂਕਿ ਓਹ ਸਭ ਥਿਧ ਪੂਰਨ ਹਨ, 'ਆਪ' ਹਨ।

†ਪਾ:—ਹੁਤੋ।

‡ਇਹ ਢਾਕ ਤੇ ਇਨ੍ਹਾਂ ਦਾ ਅਮਲ ਗੁਰ ਮਿਰਯਾਦਾ ਹੈ, ਇਹ ਗੁਰ ਮਿਰਯਾਦਾ ਦਾ ਮੁੱਢ ਹੈ।

ਇਨ ਕੇ ਹਾਥ। ਜੋ ਸੇਵਹਿ ਹੋਵੈ ਸੁਖ ਸਾਥਿ। ਸ਼ਰਨ ਪਰੈ ਸੋਊ ਜਗ ਤੰਰੈ। ਹੋਇ ਦੁਖੀ ਦੇਹ ਜੁ ਉਰ ਧਰੈ॥੧੫॥ਇਰਖਾ ਕਰੈ ਸਰੈ ਨਹਿੰ ਕਾਰ।ਉਲਟੈ ਅਪਨੋ ਲੋਹਿ ਬਿਗਾਰਿ'। ਇਮ ਕਹਿ ਲੀਨਿ ਹਕਾਰਿ ਜੁਲਾਹੇ। ਤਤਛਿਨ ਆਏ ਸਤਿਗੁਰ ਪਾਹੇ॥੧੬॥ ਤਿਨ ਸੋਂ ਕਹਯੋ'ਤਜਹੁ ਇਹ ਗ੍ਰਾਮ*। ਅਪਰ ਥਾਨ ਕੀਜੁਹਿ ਨਿਜ ਧਾਮ। ਕੀਲਾ ਅਮਰ ਚਰਨ ਲਗ ਗਿਰਯੋ। ਸੋ ਤਰੁ ਹੋਇ ਭਯੋ ਅਬਿ ਹਰਯੋ'॥੧੭॥ ਤਿਸ ਕੇ ਢਿਗ ਸਸਕਾਰ ਹਮਾਰੋ। ਮੰਦਰ ਸੁੰਦਰ ਬਨਹਿੰ ਉਦਾਰੋ।ਨਹੀਂ ਬਿਦਾਰੁ ਸਕਹਿ ਤਿਸ ਕੋਊ।ਰਹਿ ਚਿਰਕਾਲ ਥਿਰਹਿ ਤਰੁ ਸੋਊ' ॥੧੮॥ ਦਰਬ ਬ੍ਰਿੰਦ ਤਬਿ ਦਿਯੋ ਕੁਵਿੰਦਹਿ'। 'ਕਰਹੁ ਅਪਰ ਥਲ ਸਦਨਬਿਲੰਦਹਿ।ਜੇ ਕਰਿ ਇਹਾਂ ਬਸਹੁ ਕਬਿ ਆਇ।ਨਹਿਨ ਬਚੋ ਸਗਰੇ ਮਰਿ ਜਾਇ ॥੧੯॥ ਸੋ ਇਹ ਥਾਨ† ਹਮਾਰਾ ਭਯੋ। ਤਿਸ ਕੋ ਮੋਲ ਤੁਮੈਂ ਦੈ ਦਯੋ'। ਸੁਨਿ ਕੁਵਿੰਦ ਧਰਿ ਤ੍ਰਾਸ ਬਿਲੰਦ। ਲਯੋ ਦਰਬ ਜੋ ਦੀਨਸਿ ਬ੍ਰਿੰਦ‡॥੨੦॥ਪੁਨ ਸ਼੍ਰੀ ਅਮਰ ਸਿੱਖ ਸਮੁਦਾਏ।ਤਨ ਸਿਸਕਾਰਨ ਕੋ ਸਮੁਝਾਏ। 'ਜਹਿੰ ਕਰੀਰ ਹੋਵੈ ਤਰੁ ਹਰੋ। ਤਿਸਕੇ ਨਿਕਟ ਥਾਨ ਮਮ ਕਰੋ'॥੨੧॥ਮੁਖ ਪ੍ਰਸੰਨ ਇਮਿ ਕਹਿ ਸਭਿ ਕਾਂਹੂ। ਖਿਰਯੋ ਕਮਲ ਜਨੁ ਜਲ ਕੇ ਮਾਂਹੂ। ਅਤਿਸ਼ੈ ਸੁੰਦਰਤਾ ਛਬਿ ਬਾਢੀ। ਲਾਲੀ ਅਰਣੋਦਯ[5] ਸਮ ਗਾਢੀ ॥੨੨॥ ਕਮਲ ਪੱਤ੍ਰ ਸਮ ਬਿਕਸੇ ਲੋਚਨ। ਦੇਖਤਿ ਸਭਿ ਦਿਸ਼ ਸੋਚ ਬਿਮੋਚਨ।ਮੁਸਕਾਵਤਿ ਬੋਲਤਿ ਮਨ ਭਾਵਤਿ।ਸਿਖ ਸਭਿ ਪਿਖਿ ਕਰਿਥਲਿ ਬਲਿ ਜਾਵਤਿ॥੨੩॥ਨਿਜ ਅਨੰਦ ਮਹਿ ਮਗਨ ਬਿਲੰਦੇ।ਧਾਰਨ ਤਜਾਗਨ ਦੇਹਿ ਸੁਛੰਦੇ[6]। ਕ੍ਰਿਪਾਦ੍ਰਿਸ਼ਟਿ ਸੋਂ ਸਭਿ ਦਿਸ਼ਿ ਦੇਖਾ। ਦੀਨਸਿ ਦਰਸ਼ਨ ਅਨੰਦ ਵਿਸ਼ੇਖਾ॥੨੪॥ਪੁਨ ਸਭਿ ਕੇ ਦੇਖਤਿ ਤਤਕਾਲ।ਪੌਢ ਗਏ ਸ਼੍ਰੀ ਗੁਰੁ ਕ੍ਰਿਪਾਲ। ਊਪਰ ਬਿਸਦ ਬਸਤ੍ਰ ਕੋ ਲੀਨਾ। ਪਰਮ ਧਾਮ ਪ੍ਰਸਥਾਨੋ ਕੀਨਾ ॥੨੫॥ ਤਿਹ ਛਿਨਿ ਬਿਧਿ[4] ਸ਼ੰਕਰ[5] ਚਲਿ ਆਏ। 'ਸਾਧ ਸਾਧ' ਮੁਖ ਬਾਕ ਅਲਾਏਃ–'ਗੁਰ ਆਸ਼ੈ[7] ਕੋ ਦ੍ਰਿੜ੍ਹ ਬਡ ਕਰਯੋ।ਅਜਰ ਜਰੂਨ ਨਿਸ਼ਚੈ ਉਰ ਧਰਯੋ ॥੨੬॥ ਅਪਨੀ ਚਾਹਨਿ ਹਿਤ ਬਢਿਆਈ। ਕਰਾਮਾਤ ਨਹਿੰ ਰੰਚੁ

[1]ਉਹ ਹੁਣ ਹਰਾ ਹੋ ਆਇਆ ਹੈ, ਬ੍ਰਿੱਛ ਬਣ ਜਾਏਗਾ। [2]ਜੁਲਾਹੇ ਨੂੰ। [3]ਸੂਰਜ ਉਦਯ ਦੀ ਲਾਲੀ। [4]ਦੇਹ ਦਾ ਧਾਰਨਾ ਯਾ ਤਿਆਗਣਾ ਆਪ ਦੇ ਆਪਣੇ ਵੱਸ ਵਿਚ ਹੈ। [5]ਬ੍ਰਹਮਾਂ। [6]ਸ਼ਿਵ ਜੀ। [7]ਭਾਵ ਗੁਰ ਨਾਨਕ ਦੇਵ ਦੇ ਆਸ਼ੇ ਨੂੰ। *ਪਾ:–ਠਾਮ।

†ਪਾ:–ਸੋ ਇਸਥਾਨ। ‡ਇਹ ਪ੍ਰਸੰਗ ਮਹਿਮਾਂ ਪ੍ਰਕਾਸ਼ ਵਿਚ ਨਹੀਂ ਹੈ।

ਦਿਖਾਈ।ਉਰਗੰਭੀਰ ਧੀਰ ਬੁਧਿਵੰਤਾ। ਅਚਲ ਮੇਰੁ ਸਮ ਨਹੀਂ ਚਲੰਤਾ' ॥੨੭॥ਅਪਰ ਦੇਵ ਇੰਦ੍ਰਾਦਿਕ ਆਏ। ਮੰਗਲ ਕਰਿ'ਜੈ' ਸ਼ਬਦ ਸੁਨਾਏ। ਗੋਰਖ ਆਦਿ ਸਿੱਧ ਸਮੁਦਾਈ[1]।ਆਇ ਸਭਿਨਿ ਕੀਨਸਿ ਬਡਿਆਈ॥੨੮ ॥'ਜੈ ਜੈ ਕਾਰ' ਸੁਰਗ ਮਹਿੰ ਭਯੋ। ਅਤਿ ਉਤਸਾਹ ਦੇਵਤਨਿ ਕਯੋ।'ਧੰਨ ਧੰਨ ਸਤਿਗੁਰੂ'ਬਖਾਨੈਂ।ਆਇ ਅਗਾਊ ਆਦਰ ਠਾਨੈਂ॥੨੯॥ ਕਲਪ ਬ੍ਰਿੱਛ ਫੂਲਨ ਕੀ ਮਾਲਾ। ਪਹਿਰਾਵਹਿੰ ਗੁਰ ਗਰੇ ਬਿਸਾਲ॥ਪੁਸ਼ਪਾਂਜਲ[2] ਛੋਟਹਿ ਬਰਖਾਵੈਂ। ਬਡ ਸੁਗੰਧਿ ਚੰਦਨ ਚਰਚਾਵੈਂ ॥੩੦॥ ਇੱਤਯਾਦਿਕ ਅਰਪਹਿੰ ਅਰ ਗਾਵੈਂ।ਦੇਵਬਧੂ ਨਾਚਤਿ ਹਰਿਖਾਵੈਂ।ਗੁਰ ਆਗਵਨ ਸੁਰਗ ਉਤਸਾਹੂ। ਕਹਿੰ ਲਗ ਕਹੌਂ ਜੁ ਭਯੋ ਉਮਾਹੂ॥੩੧॥ਇਤ[3]ਸ਼੍ਰੀ ਅਮਰ ਸਿੱਖਨ ਜੋ ਸਾਰੈ। ਆਇਸੁ ਤੇ ਉਰ ਸ਼ੋਕ ਨਿਵਾਰੈ।ਸਭਿ ਮਿਲਿ ਕਰਹਿੰ ਕੀਰਤਨ ਚਾਰੁ। ਊਚੇ ਉਚਰਹਿੰ ਜੈ ਜੈ ਕਾਰ ॥ ੩੨ ॥ ਪੁਨ ਬਿਬਾਨ ਨੀਕੋ* ਬਨਵਾਇਵ। ਮਾਲ ਬਿਸਾਲ ਪੁਸ਼ਪ ਲਰਕਾਇਵ[4]। ਸੁੰਦਰ ਬਸਤ੍ਰ ਲਾਇ ਦਿਸ਼ ਚਾਰ। ਮਿਲਿ ਬਹੁਤਨਿ ਸ਼ੁਭ ਰੀਤਿ ਸੁਧਾਰਿ ॥੩੩॥ ਸਤਿਗੁਰ ਤਨ ਕਰਿਵਾਇ ਸ਼ਨਾਨ। ਬਰ ਅੰਬਰ[5] ਊਪਰ ਕੋ ਤਾਨ।ਬੀਚ ਬਿਬਾਨ ਬਹੁਰ ਪੌਢਾਏ। ਬੁੱਢੇ ਆਦਿ ਸੁ ਲੀਨਿ ਉਠਾਏ॥੩੪॥ਜਹਾਂ ਜੁਲਾਹਨਿ ਸਦਨ ਸਥਾਨ। ਚਿਖਾ ਰਚੀ ਤਹਿੰ ਰੁਚਿਰ ਮਹਾਂਨ। ਚੰਦਨ ਬ੍ਰਿੰਦ ਧਰਯੋ ਤਿਸ ਬੀਚ। ਤਿਲ ਘ੍ਰਿਤ ਅਧਿਕ ਆਨਿ ਤਿਹ ਸੀਂਚ[6]॥੩੫॥ਸਤਿਗੁਰ ਤਨ ਊਪਰ ਪੌਢਾਇ। ਦਾਸੁ ਦੀਨਸਿ ਅਗਨਿ ਲਗਾਇ।ਸੱਤਿਨਾਮ ਕੋ ਸਿਮਰਨ ਕਰੈਂ। ਹੋਤਿ ਕੀਰਤਨ ਸ਼ੋਕਹਿੰ ਹਰੈਂ॥੩੬॥ਭਲੀ ਰੀਤਿ ਸਸਕਾਰਨਿ ਕਰੇ।ਨਮੋ ਠਾਨਿ ਧਰ ਪਰ ਸਿਰ ਧਰੇ। ਮੰਗਲ ਕਰਤਿ ਰਹੇ ਸਮੁਦਾਇ।ਗੁਰ ਆਇਸੁ ਤੇ ਸ਼ੋਕ ਨਸਾਇ॥੩੭॥ਬੈਠੇ ਬਹੁਰ ਸੁ ਡੇਰਨਿ ਜਾਇ। ਕਹਹਿੰ ਸੁਨਹਿੰ ਗੁਰ ਜਸੁ ਸਮੁਦਾਇ। 'ਸਾਗਰ ਸਮ ਗੰਭੀਰ ਮਹਾਂਨੇ।ਰਿਦੇਅਚਲ ਮੇਰੂ ਸ਼ਮਠਾਨੇ॥੩੮॥ਅਜਰਜਰਨ ਜਿਨ ਕੇਰ ਸਮਾਨ।ਭਯੋ ਨ ਕ੍ਰੂਤ ਭਵਿੱਖਨ ਜਹਾਨ।ਕ੍ਰਿਪਾ ਦ੍ਰਿਸ਼ਟਿ ਜਿਸੁ ਪਿਖਹਿੰ ਵਿਸ਼ੇਸ਼ੂ।ਦੇ ਉਪਦੇਸ਼ ਨਿਕਦਨ ਕਲੇਸ਼ੂ॥੩੯॥ਕਲੀ ਕਾਲ ਅੰਧੇਰ ਗੁਬਾਰ। ਤਿਨ ਦਰਸ਼ਨ ਦੀਪਕ ਉਜਿਆਰਾ'।ਧੰਨ ਧੰਨ ਸ੍ਰੀ ਅੰਗਦ ਰੂਪ। ਜਿਨ ਕੀ ਮਹਿਮਾ ਮਹਾਂ ਅਨੂਪ'॥੪੦॥ ਇੱਤਯਾਦਿਕ ਗੁਨ ਕਹਿ ਸਿਮਰੈਂਤੇ। ਕੋਤਿਕ

[1]ਸਾਰੇ। [2]ਫੁੱਲਾਂ ਦੇ ਬੁਕ। [3]ਇਧਰ। [4]ਲਟਕਾਈਆਂ। [5]ਸੁਹਣਾ ਕੱਪੜਾ। [6]ਪਾਇਆ। [7]ਦੀਵੇ ਦੇ ਉਜਾਲੇ (ਵਾਂਙੂ)।

*ਪਾ:–ਕੀਨੋ।

ਦਿਨ ਜਬਿ ਕੀਨਿ ਬਿਤੀਤੇ।ਅੰਨ ਘ੍ਰਿੱਤ,ਮਿਸ਼ਟਾਨ ਬਿਸਾਲ।ਕਰਨੋ ਇਕੱਤ੍ਰ ਸਭਿਨਿ ਤਿਸੁ ਕਾਲਾ ॥ ੪੧ ॥ ਜਹਿੰ ਕਹਿੰ ਤੇ ਸਿਖ ਸਾਧ ਹਕਾਰੇ। ਸਭਿ ਆਏ ਸ਼੍ਰੀ ਸਤਿਗੁਰ ਦ੍ਵਾਰੇ।ਸ਼੍ਰੀ ਗੁਰ ਅਮਰ ਆਪ ਬਿਚ ਬਿਰੇ।ਬੀਚ ਰਸੋਈ ਕੇ ਸ਼ੁਭਕਰੇ॥੪੨॥ਸਭਿ ਪ੍ਰਕਾਰ ਕਰਿ ਤਯਾਰ ਅਹਾਰਾ।ਅਪਰ ਸਿੱਖਨ ਮਿਲਿ ਪਾਕ ਸੁਧਾਰਾ[1]। ਬਹੁ ਪੰਕਤਿ ਇਕਸਾਰ ਬਿਠਾਈ। ਲਗੇ ਪਰੋਸਨ ਕੋ ਸਮੁਦਾਈ॥੪੩॥ਸ੍ਵਾਦ ਬਿਸਾਲ ਅਚਹਿੰ ਸਭਿ ਸੰਗਤਿ। ਬੈਠਿ ਬੈਠਿ ਕਰਿ ਅਪਨੀ ਪੰਗਤਿ।ਸਭਿ ਤ੍ਰਿਪਤੇ ਅਚਿ ਸ੍ਵਾਦ ਅਹਾਰਾ। ਕੀਨਸਿ ਇਨਿ ਗੁਰ ਪੂਰਬ ਉਦਾਰਾ॥੪੪॥ਸ਼੍ਰੀ ਅੰਗਦ ਗੁਰ ਸਿਮਰਨ ਕਰਿ ਕਰਿ। ਬੰਦਤਿ ਕਰ ਬੰਦਹਿੰ ਸਿਰ ਧਰ ਧਰਿ। ਸ਼੍ਰੀ ਨਾਨਕ ਕੋ ਲੇਕਰਿ ਨਾਮਾ। ਕਰਿ ਅਰਦਾਸ ਸਰਬ ਅਭਿਰਾਮਾ॥੪੫॥ਮਸਤਕ ਟੇਕਤਿ ਸੰਗਤਿ ਸਾਰੀ। ਕਰਿ ਉਤਸਾਹ ਮਿਲੀ ਤਿਸ ਬਾਰੀ[2]। ਦਾਸੁ ਅਰੁ ਦਾਤੂ ਕੇ ਮਨ ਕੀ। ਲਖਿ ਸ਼੍ਰੀ ਅਮਰ ਗੁਰੂ ਬਿਧਿ ਇਨ ਕੀ[3] ॥੪੬॥ ਹੋਇ ਨਿਮ੍ਰ ਪਦ ਪਰ ਕਰਿ ਨਮੋ। ਸੰਗਤਿ ਭਈ ਸੰਗ ਤਿਹ ਸਮੋ। ਗੋਇੰਦਵਾਲ ਪੰਥ ਚਲਿ ਪਰੇ। ਮੁਖ ਖਡੂਰ ਦਿਸ਼ ਤਿਸ ਬਿਧਿ ਕਰੇ ॥੪੭॥ ਪਾਛਲ ਦਿਸ਼ਾ ਗਮਨਤੇ ਜਾਇ। ਇਸੀ ਪ੍ਰਕਾਰ ਪਹੁੰਚਿ ਤਿਸ ਥਾਇੰ।ਸ਼੍ਰੀ ਅੰਗਦ ਕੋ ਸਿਮਰਨ ਕਰਿ ਕੈ।ਮਸਤਕ ਧਰਨੀ ਪਰਨਿਜ ਧਰਿਕੈ ॥੪੮॥ ਨਮਸਕਾਰ ਕਰਿ ਪ੍ਰੇਮ ਪ੍ਰਬੀਨ। ਗੋਇੰਦਵਾਲ ਦਿਸ਼ਾ ਮੁਖ ਕੀਨ। ਜਾਇ ਆਪੁਨੇ ਸਦਨ ਬਿਰਾਜੇ। ਗੁਰਤਾ ਗਾਦੀ ਪਰ ਸ਼ੁਭ ਸਾਜੇ ॥ ੪੯॥ ਦੋਹਰਾ॥ ਸੋਲਹ ਸੈ ਸੰਮਤ ਹੁਤੋ ਨੌ ਊਪਰ[4] ਤਿਸ ਜਾਨ। ਚੇਤ ਸੁਦੀ ਤਿਥਿ ਚੌਥ ਭਖਿ ਸ਼੍ਰੀ ਅੰਗਦ ਪ੍ਰਸਥਾਨ[5]॥੫੦॥ਤ੍ਰੇਹਣ ਕੁਲ ਬਾਹਜ[6] ਬਰਨ ਫੇਰੂ ਪਿਤਾ ਸੁਭਾਗ।ਸਭਿਰਾਈ ਮਾਤਾ ਹੁਤੀ ਸ਼੍ਰੀ ਅੰਗਦ ਸੁਖ ਬਾਗ[7]॥੫੧॥ ਖੀਵੀ ਨਾਮ ਸੁ ਭਾਰਜਾ ਪਤਿਬ੍ਰਤ ਧਰਮ ਸਦੀਵ। ਦਾਸੁ ਦਾਤੂ ਪੁੱਤ੍ਰ ਦੁਇ ਮਹਾਂ ਸ਼ਕਤਿ ਜੁਤ ਥੀਵ॥੫੨॥ਸੰਮਤ ਦ੍ਵਾਦਸ਼ ਮਾਸ ਖਟ ਨੌ ਦਿਨ ਊਪਰ ਚੀਨ।ਗੁਰਤਾ ਗਾਦੀ ਪਰ ਥਿਰੇ ਅੰਗਦ ਗੁਰੂ ਪ੍ਰਬੀਨ॥੫੩॥ਪਠਹਿ ਸੁਨਹਿ ਇਤਿਹਾਸ ਕੋ ਆਸ਼ਾ ਪੂਰਨ ਹੋਇ। ਇਹ ਦੂਸਰ ਪਤਿਸ਼ਾਹ ਕੋ ਕਰਨੋ

---

[1]ਰਸੋਈ ਤਿਆਰ ਕੀਤੀ। [2]ਉਸ ਵੇਲੇ। [3]ਭਾਵ ਦਾਸੂ ਦਾਤੂ ਦੀ। [4]-੧੬੦੯। [5]ਜੋਤੀ ਜੋਤ ਸਮਾਏ। [6]ਖੱਤਰੀ। [7]ਸੁਖ ਦੇ ਬਾਗ ਤੋਂ ਮੁਰਾਦ, ਸੁਖਾਂ ਦੇ ਦਾਤੇ ਤੋਂ ਹੈ, ਜਿਵੇਂ ਬਾਗ ਸੁੰਦਰਤਾ ਦਾ ਦਾਤਾ ਹੈ। (ਅ) ਬਾਗ=ਬਾਕ। ਵਾਕ=ਬਾਣੀ। ਸੁਖਦਾਈ ਬਾਣੀ ਵਾਲੇ ਭਾਵ ਦਾਤੇ।

ਸੁਨਸੋ ਜਿਮ ਜੋਇ[1] ॥ ੫੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅੰਗਦ ਜੀ ਬੈਕੁੰਠ ਗਮਨ' ਪ੍ਰਸੰਗ ਬਰਨਨੰ ਨਾਮ ਅਸ਼ਟਬਿੰਸਤੀ ਅੰਸੂ ॥ ੨੮ ॥

੨੯. [ਸ਼੍ਰੀ ਗੁਰ ਅਮਰ ਜੀ ਦੀ ਕਥਾ ਦਾ ਆਰੰਭ, ਚੁਬਾਰਾ ਸਾਹਿਬ]।

ਦੋਹਰਾ ॥ ਅਬਿ* ਸ਼੍ਰੀ ਸਤਿਗੁਰ ਅਮਰ ਕੀ ਕਥਾ ਕਹੌਂ ਰੁਚਿ ਠਾਨਿ। ਸ਼੍ਰੋਤਾ ਸੁਨਹੁ ਪ੍ਰਸੰਨ ਹ੍ਵੈ ਦਿਹੁ ਸਿੱਖੀ ਮੁਝ ਦਾਨ ॥੧॥ ਪਾਧੜੀਛੰਦ॥ਮੈ ਸੁਨੀ ਜਿਤਕ ਸਿਖ ਮੁਖ ਦੁਵਾਰ।ਅਰ ਲਿਖੀ ਪਠੀ ਜਹਿਂ ਕਹਿਂ ਉਦਾਰ।ਸੋ ਸਭਿ ਬਨਾਇ ਛੰਦਨ ਮਝਾਰ। ਅਬਿ ਕਰਵ ਨਿਰੂਪਨ ਰੀਤਿ ਚਾਰੁ॥੨॥ ਸ਼੍ਰੀ ਅਮਰ ਦਾਸ ਜਿਮ ਮਾਰਤੰਡ[2]।ਗਾਦੀ ਗੁਰੂਨਿ ਸਨੈਦਨ[3]ਅਖੰਡ।ਤਿਸ ਪਰ ਅਰੂਢ[4]ਥਿਤ ਹੋਇ ਆਪ। ਕੀਨਸਿ ਪ੍ਰਕਾਸ਼ ਸਭਿ ਦਿਸ਼ ਪ੍ਰਤਾਪ ॥੩॥ ਗੁਰਪੁਰਬ ਆਦਿ ਕਰਿਕੈ ਖਡੂਰ। ਗੋਇੰਦਵਾਲ ਪਹੁੰਚੇ ਹਦੂਰ[5]। ਦੀਨਾਨਿਨਾਥ ਗੁਰਤਾ ਸੁ ਪਾਇ।ਹੁਇ ਅਨੰਦ ਮਗਨ ਪ੍ਰਵਿਸ਼ੇ ਸੁ ਜਾਇ॥੪॥ ਇਕ ਹੁਤੋ ਸਦਨ ਪਰ ਸਦਨ ਚਾਰੁ[6]।ਤਿਸ ਪਰਅਰੂਢਿ ਦਿਯ ਦਰ ਕਿਵਾਰ[7]।ਨਿਕਸੇ ਨ ਵਹਿਰ, ਨਹਿਂ ਕੋ ਬੁਲਾਇ।ਥਿਤ ਹੁਇ ਸਮਾਧਿ ਗੰਭੀਰ ਲਾਇ॥੫॥ਹ੍ਵੈ ਕਰਿ ਇਕੰਤ ਆਨੰਦ ਲੀਨ। ਜਬਿ ਮਹਦ ਜੋਤਿ ਪ੍ਰਾਪਤ ਪ੍ਰਬੀਨ। ਨਹਿਂ ਸਕਹਿ ਬੇਦ ਜਿਸ ਕੋ ਬਤਾਇ। ਮਨ ਗਿਰਾ ਜੁਗਤਿ ਜਿਹ ਨਹਿਂ ਲਖਾਇ[8] ॥ ੬॥ ਅਸ ਅਨੰਦ ਸਿੰਧੁ ਮਹਿਂ ਸਥਿਤ ਹੋਇ।ਜਿਸ ਏਕ ਬੂੰਦਲਹਿ ਜਗਤ ਜੋਇ।ਬ੍ਰਹਮਾਦਿ ਅਪਰ ਚੀਟੀ ਪ੍ਰਯੰਤ[9]। ਤਿਸ ਬਿਖੈ ਸਕਲ ਪਾਯਤਿ ਨ ਅੰਤ ॥੭॥ ਅਸ ਸੁਮਤਿਵੰਤ ਕਹੁ ਕੌਨ ਹੋਇ। ਤਿਸ ਕੋ ਬਿਚਾਰ ਕਰਿ ਕਹਹਿ ਜੋਇ। ਟਿਕ ਗੀ ਸਮਾਧਿ ਇਕਰਸ ਬਿਸਾਲ। ਨਹਿਂ ਸਕਹਿ ਤਜਾਗ ਪ੍ਰੇਮੀ ਰਸਾਲ ॥੮॥ ਬਹੁ ਸਿੱਖਨ ਵਹਿਰ ਇਕਠੇ ਸੁ ਹੋਇ। ਚਿਤ ਚਹਤਿ ਦੇਖਿਬੇ ਦਰਸ ਸੋਇ।ਸੁਨਿ ਜਹਾਂ ਕਹਾਂ ਪੁਰਿ ਗ੍ਰਾਮ ਬੀਚ।ਚਲਿ ਆਇ ਦੇਖਿਬੇ ਊਚਨੀਚ॥ ੯॥ ਗਨ ਹੁਇ ਇਕੱਤ੍ਰ ਕਰਤੇ ਬਿਚਾਰ।—ਗੁਰ ਦੇਹਿਂ ਦਰਸ ਤਿਮ ਕਰਹੁ ਫਾਰਿ[10]। ਇਨ ਕੋ ਨ ਬੈਠਿਓ ਬਨੈ ਐਸ। ਅਬਿ ਦੇਹਿਂ ਦਰਸ ਗੁਰੁ ਪ੍ਰਥਮ ਜੈਸ—॥੧੦॥ ਸਭਿ ਕਹਸੋ ਬ੍ਰਿੱਧ ਕੋ[11] 'ਆਪੁ ਜਾਇ। ਸਿਖ ਸੰਗਤਾਨਿ ਸੁਧ

---

[1]ਜਿਵੇਂ ਜੋ ਸੁਣਿਆਂ ਹੈ ਤਿਵੇਂ ਕਥਨ ਕੀਤਾ ਹੈ। [2]ਸੂਰਜ। [3]ਗਾਦੀ ਰੂਪੀ ਰਥ। [4]ਚੜ੍ਹਕੇ। [5]ਸ਼੍ਰੀ ਜੀ ਆਪ। [6]ਘਰ ਤੇ ਸੁਹਣਾ ਘਰ ਭਾਵ ਚੁਬਾਰੇ ਤੋਂ ਹੈ। [7]ਤਖਤੇ ਬੰਦ ਕਰ ਦਿਤੇ। [8]ਮਨ ਬਾਣੀ ਸਮੇਤ ਜਿਸ ਨੂੰ ਲਖ ਨਹੀਂ ਸਕਦਾ। [9]ਕੀੜੀ ਤਕ। [10]ਤਰਕੀਬ। [11]ਸਾਰਿਆਂ ਨੇ ਬਾਬੇ ਬੁੱਢੇ ਜੀ ਨੂੰ ਕਿਹਾ।

*ਪਾ:—ਅਥ।

ਦਿਹੁ ਪੁਚਾਇਹਿਤ ਦਰਸ ਆਨਿ ਇਕਠੀ ਬਿਲੰਦ।ਗਨ ਸਮ ਚਕੋਰਚਿਤ ਚਹਤਿ ਚੰਦ'॥ ੧੧ ॥ ਸੁਨਿ ਕਹਜੋ ਬ੍ਰਿੱਧ 'ਸਭਿ ਲਖਨ ਹਾਰ[1]*। ਲੇਹਿੰ ਜਾਨਿ ਮਨ ਕੀ[2] ਬਿਨ ਉਚਾਰ। ਨਿਜ ਦਯਾ ਕਰਹਿੰ ਅਪੁਨੀ ਮਹਾਨ। ਤਬਿ ਦੇਹਿੰ ਦਰਸ ਸਭਿਹੂੰਨਿ ਆਨਿ'॥੧੨॥ਸੁਨਿ ਰਹੇ ਠਟਿਕ[3]ਕਹਿ ਸਕਿ ਨ ਕੋਇ।ਦਿਨ ਪ੍ਰਤੀ ਚਾਹਿ ਚਿਤ ਚਗੁਨ ਹੋਇ। ਸਿਖ ਸਕਲ ਮਹਾਂ ਅਕੁ-ਲਾਇ ਭੂਰ।–ਕਬਿ ਦੇਹਿੰ ਦਰਸ਼ ਗੁਰ ਇੱਛ ਪੂਰ॥੧੩॥ ਜਿਮ ਸ੍ਵਾਂਤਿ ਬੂੰਦ ਚਾਤ੍ਰਿਕ ਪਿਪਾਸ। ਚਕਵਾ ਨ ਚਾਹਿ ਸੂਰਜ ਪ੍ਰਕਾਸ਼। ਪਤਿਬ੍ਰਤਾ ਤਰੁਨਿ[4] ਪਤਿ ਕੇ ਬਿਓਗ।ਜਿਮ ਮਹਾਂ ਕਸ਼ਟ ਤੇ ਚਹਿ ਸੰਜੋਗ–॥੧੪॥ ਦੋਹਰਾ॥ਨਹਿੰ ਕੋਊ ਜਥਿ ਕਹਿ ਸਕੈ ਕੀਨਸਿ ਅਪਰ ਉਪਾਇ।ਇਕ ਸੇਵਕ ਬੱਲੂ ਹੁਤੋ ਸੋ ਗੁਰੁ ਸੇਵ ਕਮਾਇ ॥ ੧੫ ॥ ਸ੍ਰੈਯਾ ਛੰਦ। ਬੱਲੂ ਤੇ ਨਿਤ ਪ੍ਰਤਿ ਸਭਿ ਸੇਵਾ ਹੁਇ ਪ੍ਰਸੰਨ ਸਤਿਗੁਰ ਕਰਵਾਇੰ।ਪ੍ਰੇਮ ਜੁਗਤਿ ਸੋ ਨੀਕੇ ਕਰਤਾ ਸਨਮੁਖ ਖਰੋ ਰਹੈ ਹਿਤ ਲਾਇ। ਜਥਿ ਕੁਛ ਟਹਿਲ ਕਰਹਿੰ ਫੁਰਮਾਵਨਿ ਤਥਿ ਸੋ ਕਰਤਿ ਸੁਧਾਰਿ ਬਨਾਇ। ਨਾਂਹਿ ਤ ਠਾਂਢੋ ਰਹੈ ਅਗਾਰੀ,ਇਮਿ ਸਤਿਗੁਰ ਕੇ ਚਿਤ ਕੋ ਭਾਇ॥੧੬॥ਬੁਢੇ ਆਦਿ ਸਿੱਖਨ ਸਭਿ ਮਿਲਿਕੈ ਤਿਸ ਬੱਲੂ ਕੋ ਨਿਕਟਿ ਬੁਲਾਇ।ਬਿਨੈ ਬਖਾਨੀ ਪ੍ਰੀਤ ਮਹਾਨੀ 'ਇਹ ਸੰਗਤ ਬੈਠੀ ਸਮੁ-ਦਾਇ। ਸਭਿ ਚਾਹਤਿ ਹੈਂ ਸਤਿਗੁਰ ਦਰਸ਼ਨ ਸਪਤ ਦਿਵਸ ਇਨਿ ਦਿਏ ਬਿਤਾਇ। ਬਿਨ ਸੂਰਜ ਪੰਕਜ ਮੁਰਝਾਵਹਿੰ ਇਹ ਗਤਿ ਸਭਿ ਕੀ ਪਰੈ ਲਖਾਇ'॥੧੭॥ਤਥਿ ਬੱਲੂ ਕਰ ਜੋਰਿ ਸਭਿਨਿ ਢਿਗ ਕਹਤਿ ਭਯੋ'ਮੈਂ ਤੁਮ ਅਨੁਸਾਰਿ। ਜਿਮ ਤੁਮ ਕਹੁ ਕਰਹੁੰ ਮੈਂ ਤਿਸ ਬਿਧਿ ਦਰਸ਼ਨ ਪ੍ਰਾਪਤਿ ਹੋਇ ਉਦਾਰ। ਅਰਜ਼ ਗੁਜ਼ਾਰਨਿ ਪਰਉਪਕਾਰਨਿ ਇਸਤੇ ਨੀਕੀ ਔਰ ਨ ਕਾਰ'।ਸਭਿ ਕੋ ਲੈ ਨਿਜ ਸੰਗ ਗਯੋ ਦਰ ਖਰੇ ਕਰੇ ਤਹਿੰ ਬਿਨੈ ਉਚਾਰ॥ ੧੮॥ਆਪ ਨਿਕਟ ਸਤਿਗੁਰ ਕੇ ਗਮਨਯੋ ਹਾਥਜੋਰਿ ਹੁਇ ਸਮੁਖਥਖਾਨਿ। 'ਸਭਿ ਘਟਿ ਅੰਤਰਜਾਮੀ ਹੋ ਪ੍ਰਭੂ ! ਵਹਿਰ ਖਰੀ ਸੰਗਤਿ ਹਿਤਵਾਨ।ਦਰ-ਸ਼ਨ ਕੋ ਅਭਿਲਾਖਤਿ ਉਰ ਮਹਿੰ ਜੇ ਸਿੱਖੀ ਮਹਿੰ ਰਹਿੰ ਸਵਧਾਨ। ਤਰ ਸ਼ੁਸ਼ਕਤਿ ਜਲਕੋ ਜਿਮੁ ਕਾਂਖਤਿ[5] ਪਿਤ ਦੇਖਨ ਸੁਤ ਚਾਹਿ ਮਹਾਂਨ†'॥੧੯॥

[1](ਗੁਰੂ ਸਾਹਿਬ) ਸਭ ਜਾਣਨਹਾਰ ਹਨ। [2]ਮਨ ਦੀ ਜਾਣ ਲੈਣ ਵਾਲੇ ਹਨ। [3]ਠਠੰਬਰ। [4]ਪਤਿਬ੍ਰਤਾ ਇਸਤਰੀ। [5]ਸੁਕਦਾ ਬ੍ਰਿੱਛ ਜਿਵੇਂ ਜਲ ਨੂੰ ਲੋਚਦਾ ਹੈ।

*ਪਾ:–ਸਭਿਹਿਨ ਨਿਹਾਰ। †ਪਾ:–ਤਿਮ ਦੇਖਨਿ ਕੀ ਚਾਹਿ ਮਹਾਨ।

ਬਿਨੈ ਸੁਨੀ ਲਖਿ ਸਿੱਖਜਨ ਮਨਕੀ ਬੋਲੇ ਸ਼੍ਰੀ ਸਤਿਗੁਰ ਸੁਖ ਖਾਨ।ਤਨਹੁ ਚੰਦੋਵਾ ਸੁੰਦਰ ਊਪਰ ਫਰਸ਼ ਕਰਹੁ ਬੈਠਨਿ ਇਸਥਾਨਿ'। ਬੱਲੂ ਨੇ ਸਭਿ ਕੀਨਸਿ ਤਜਾਰੀ ਜਨੋਂ ਜਨੋਂ ਸ਼੍ਰੀਗਰ ਕੀਨਿ ਬਖਾਨਿ।ਆਇ ਸਿੰਘਾਸਨ ਪਰ ਤਬਿ ਬੈਠੇ ਭਗਤ ਵਛਲ ਨਿਜ ਬਿਰਦ ਪਛਾਨ ।੨੦॥ ਚੱਕ੍ਰਵਰਤਿ ਨ੍ਰਿਪ ਪੋਸ਼ਿਸ਼ ਪਹਿਰਹਿ ਤਥਾ ਤ੍ਰਿੱਤੀਓ ਰੂਪ ਸੁਹਾਇ। ਜਿਮਿ ਇਕ ਨਟ ਹੁਇ ਸਾਂਗ ਕਰੈ ਬਹੁ, ਬਦਲਹਿ ਬੇਖ ਜਗਤ ਦਿਖਰਾਇ। ਦੇਖਨਿਹਾਰ ਭਿੰਨ ਪਹਿਚਾਨਹਿੰ ਸਭਿ ਕੀ ਮਤਿ ਕੌ ਦੇ ਥਿਰਮਾਇ[1]। ਢਿਗ ਵਰਤੀ[2] ਜੋ ਦਾਸ ਤਾਂਹਿ ਕੋ ਲਖਹਿ ਸੁ–ਇਕ ਬਹੁ ਬੇਖਬਨਾਇ[3]–॥੨੧॥ਤਿਮਿ ਸਤਿਗੁਰ ਕੇ ਸਿੱਖ ਸਮੀਪੀ ਸੋ ਜਾਨਹਿੰ–ਇਕ ਜੋਤਿ ਜਗੋਤਿ। ਅਪਰ ਸਰੀਰ ਧਰਨ ਸਮੁ ਬੇਖ[4]–,ਸੁ ਦ੍ਰਿੜ੍ਹ ਮਤਿ ਰਾਖਹਿੰ,ਨਹੀਂ ਭੁਲੰਤਿ। ਸ਼੍ਰੀ ਨਾਨਕ ਅੰਗਦ ਅਬਿ ਸੋ ਇਹ ਬੈਠੇ ਤਖਤ ਸੁਹਾਇੰ ਮਹੰਤ[5]। ਆਇਸੁ ਪਾਇ ਨਿਕਟ ਸਭਿ ਆਏ ਬੰਦਨ ਕਰਿ ਅਕੋਰ ਅਰਪੰਤਿ॥੨੨॥ਦਰਸ਼ਨ ਕਰਿ ਕਰਿ ਆਨੰਦ ਧਰਿ ਧਰਿ ਮਿਲਿ ਮਿਲਿ ਗੁਨ ਕਹਿ ਕਹਿ ਸਹਿ ਪ੍ਰੇਮ।ਉਦਜੋ ਗਜਾਨ ਰਵਿ, ਹਰਿ ਅੱਗਜਾਨ ਤਮ[6], ਪੁਰਹਿੰ ਕਾਮਨਾ ਪ੍ਰਾਪਤਿ ਛੇਮ[7]। ਬੁੱਢੇ ਆਦਿਕ ਸਿੱਖਜ ਸਕਲ ਜੋ ਰਿਦੇ ਸੁੱਧ ਤਪਤਜੋ ਜਿਮਿ ਹੇਮ[8]।ਨੰਮ੍ਰਿ ਹੋਇ ਕਰਿ ਬੈਠਿ ਗਏ ਢਿਗ ਜਿਨ ਕੇ ਮਨ ਸਿੱਖੀ ਕਹੁ ਨੇਮ ।੨੩॥ ਸ਼ਬਦ ਕੀਰਤਨ ਹੋਨਿ ਲਗਜੋ ਤਬਿ ਕਰਹਿੰ ਰਬਾਬੀ ਰਾਗ ਅਲਾਪ। ਸ਼੍ਰੀ ਗੁਰ ਕੋ ਦਰਬਾਰ ਲਗਜੋ ਪਿਖਿ ਸਿੱਖਜਨ ਕੈ ਮਨ ਆਨੰਦ ਥਾਪ।ਸੁਨੇ ਸ਼ਬਦ ਨਿਜ ਭਾਗਬਡੈਲਖਿ ਬਿਦਤਜੋ ਜਹਿੰ ਜਹਿੰ ਗੁਰੂ ਪ੍ਰਤਾਪ। ਥਾਪ ਉਥਾਪਨ ਸਭਿ ਕੋ ਸੰਮ੍ਰਥ,ਪਾਪ ਕਲਾਪ ਖਾਪਿ[9],ਹਰਿਜਾਪ॥੨੪॥ਦੋਹਰਾ॥ਗੁਰਤਾ ਗਾਦੀ ਪਰ ਥਿਰੇ ਤ੍ਰਿੱਤੀਓ ਰੂਪ* ਨਵੀਨ। ਬੁੱਢੇ ਆਦਿਕ ਸਿੱਖਜ ਸਭਿ ਉਸਤਤਿ ਕਰਤਿ ਪ੍ਰਬੀਨ ॥ ੨੫॥ ਤ੍ਰਿਭੰਗੀ ਛੰਦ ॥ [10]ਕਲਿਜੁਗ ਨਰ ਤਾਰਨ, ਲਖਿ ਇਹ ਕਾਰਨ,ਤਨ ਕੋ ਧਾਰਨ ਕੀਨ ਪ੍ਰਭੋ !। ਸਿੱਖਨ ਹਿਤਕਾਰੀ ਜਮ ਭੈ ਹਾਰੀ ਭਗਤਿ ਬਿਥਾਰੀ ਆਪ ਬਿਭੋ[10]। ਦਾਸਨ ਸੁਖਦਾਤਾ ਪੁਰਖ ਬਿਧਾਤਾ, ਅਨ ਭੈ ਰਾਤਾ ਰੂਪ

[1]ਭਰਮਾ ਦੇਵੇ। [2]ਨੇੜੇ ਰਹਿਣ ਵਾਲੇ। [3]ਲਖਦੇ ਹਨ ਕਿ ਇਹ ਇਕੋ ਹੀ ਬਹੁਤ ਵੇਸ ਬਣਾ ਰਿਹਾ ਹੈ। [4]ਹੋਰ ਸਰੀਰ ਦਾ ਧਾਰਨਾ ਵੇਸ (ਬਦਲਣ) ਵਾਙੂ ਹੈ। [5]ਪ੍ਰਧਾਨ, ਪੂਜਨੀਕ। [6]ਗਜਾਨ ਰੂਪੀ ਸੂਰਜ ਚੜ੍ਹਿਆ ਤੇ ਨਾਸ਼ ਹੋਇਆ ਅਗਜਾਨ ਰੂਪੀ ਅੰਧੇਰਾ। [7]ਕੁਸ਼ਲ, ਮੁਕਤੀ। [8]ਤਪਾਏ ਸੋਨੇ ਵਾਙੂ ਸੁਧ ਰਿਦੇ ਵਾਲੇ। [9]ਨਾਸ਼ ਕਰਤਾ। [10]ਵਿਆਪਕ ਨੂੰ [ਸੰਸਃ, ਵਿਭੂ]। *ਪਾਃ—ਗੁਰੂ।

ਥਿਰੇ[1]। ਜੋ ਜੋ ਗੁਰਦੇਵਾ,ਅਲਖ ਅਭੇਵਾ,ਸੁਰ ਨਰ ਸੇਵਾ ਦੇਵ ਹਰੇ[2]॥੨੬॥ ਕਲਿ ਕਲੁਖ ਨਿਕੰਦਨ[3], ਜਗ ਗੁਰ ਬੰਦਨ, ਤਾਰਹੁ ਮੰਦਨ, ਕਰਿ ਕਰੁਨਾ[4]। ਸਭਿਹਿਨਿ ਕੇ ਸ੍ਵਾਮੀ, ਅੰਤਰਜਾਮੀ ਨਿਤਿ ਨਿਸ਼ਕਾਮੀ ਦੁਖ ਦਰਨਾ[5]।ਉਰਿ ਇੱਛਾਪੂਰਨਿ,ਸ਼ੱਤ੍ਰੂਨ*ਚੂਰਨਿ,ਦਾਸਨਿ ਤੂਰਨਿ ਦੇਸਰਨਾ[6]। ਜੋ ਜੋ ਗੁਰ ਅਮਰੰ, ਪਤਿ ਸਭਿ ਅੰਮਰੰ, ਸਦ ਅਜ ਅਮਰੰ, ਹਮ ਪਰਨਾ[7] ॥ ੨੭ ॥ ਪਾਧੜੀ ਛੰਦ॥ ਇਸ ਭਾਂਤਿ ਸਿੱਖਨ ਸਭਿ ਸਤੁਤਿ ਕੀਨ। 'ਇਮ ਦੇਹੁ ਦਰਸ ਹਮ ਕੋ ਪ੍ਰਬੀਨ !। ਦਾਸਨ ਮਝਾਰ ਬੈਠਹੁ ਸਦੀਵ। ਸਭਿ ਕੋ ਅਲੰਬ ਅਬਿ ਆਪ ਥੀਵ॥੨੮॥ਸ਼੍ਰੀ ਨਾਨਕ ਅੰਗਦ ਰੂਪ ਦੋਇ। ਪਰਲੋਕ ਗਮਨ ਬੈਕੁੰਠ ਸੋਇ।ਗੁਰ ਭਏ ਆਪ ਤਿਨ ਕੇ ਸਥਾਨਾਦਿਹੁ ਨਾਮ ਦਾਨ, ਤਾਰਹੁ ਜਹਾਨ[8]॥੨੯॥ਸੁਨਿ ਬਿਨੈਸਭਿਨਿ ਤੇ ਉਚਿਤ ਜੋਇ।ਮੁਖ ਭਨਜੋ, ਭਲੋ ਇਹ ਰੀਤਿ ਹੋਇ[9]। ਸਿੱਖਨ ਮਝਾਰ ਹਮਰੋ ਨਿਵਾਸ।ਚਿਤ ਚਹਹਿ ਸਦਾ ਪੁਰਹਿੰ[10] ਸੁ ਆਸ॥੩੦॥ਗੁਰ ਸਿੱਖਨ ਧੈਨੁ ਬਡਭਾਗ ਹੋਇ। ਤਿਨ ਕੋ ਮਿਲਾਪ ਸਭਿ ਬਿਘਨ ਖੋਇ[11]। ਕਰਿ ਬਚ ਬਿਲਾਸ ਬਹੁ ਇਸ ਪ੍ਰਕਾਰਪੁਨ ਉਠਤਿ ਭਏ ਸ਼੍ਰੀ ਗੁਰ ਉਦਾਰ॥੩੧॥ ਇਮਿ ਨਿਤਾ ਪ੍ਰਤੀ ਦਰਸ਼ਨ ਦੇਤਿ। ਪੁਨ ਆਇਂ ਸੰਗਤਾਂ ਬਹੁ ਨਿਕੇਤ।ਹਤਿ ਮੋਹ ਮਿਰਗ ਗੁਰ ਸ਼ੁਭਤਿ ਸਿੰਘ[12]। ਪਿਖ ਲਹਿ ਸ਼ੰਤੋਖ, ਸੰਤੋਖ ਸਿੰਘ[13] ॥੩੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਸਤਿਗੁਰੂ ਅਮਰ' ਪ੍ਰਸੰਗ ਬਰਨਨੰ ਨਾਮ ਏਕੋਨਤ੍ਰਿੰਸਤੀ ਅੰਸੂ ॥ ੨੯॥

੩੦. [ਸ਼੍ਰੀ ਗੁਰ ਅਮਰ ਦੇਵ ਜੀ ਦਾ ਨਿੱਤ ਬਿਵਹਾਰ]

ਦੋਹਰਾ॥ਸਪਤ ਦਿਵਸ ਪੀਛੇ ਪ੍ਰਭੂ ਠਹਿਰਾਇਵ ਬਿਵਹਾਰ। ਚਲਹਿੰ ਨਿਤਾਪ੍ਰਤਿ ਤਿਸੀ ਬਿਧਿ ਸੁਨਹੁ ਸੁ ਕਰਵ ਉਚਾਰ॥੧॥ ਨਿਸ਼ਾਨੀ ਛੰਦ॥ ਜਾਮ ਨਿਸਾ ਬਾਕੀ ਰਹੈ, ਹੁਇ ਅੰਮ੍ਰਿਤ ਵੇਲਾ। ਤਬਿ ਜਾਗਹਿੰ ਸ਼੍ਰੀ ਸਤਿਗੁਰੂ ਲਖਿ ਭਜਨ ਸੁਹੇਲਾ[14]।ਬੱਲੂ ਆਗਜਾ ਲੇਹਿ ਤਬ ਜਲ ਕੋ ਉਠਿ ਜਾਵੈ। ਸਲਿਤਾ

[1]ਗਿਆਨ (ਰੂਪੀ ਵਾਹਿਗੁਰੂ) ਵਿਚ ਰੱਤੇ ਹੋਏ (ਤੁਸੀਂ) ਸਰੂਪ ਦਿਸਥਿਤ ਹੋ। [2]ਵੇਖਣਿਆਂ ਮਨੁੱਖਾਂ ਕਰ ਸੋਚਨ ਯੋਗ ਪ੍ਰਕਾਸ਼ ਰੂਪ ਹਰੀ। [3]ਕਲਜੁਗ ਦੇ ਪਾਪ ਕੱਟਣ ਵਾਲੇ। [4]ਤਾਰੋ ਮੰਦਾਂ ਨੂੰ ਕ੍ਰਿਪਾ ਕਰਕੇ। [5]ਸਦਾ ਕਾਮਨਾ ਰਹਿਤ ਹੋ ਤੇ ਦੁਖਾਂ ਨੂੰ ਦਲਨ ਵਾਲੇ ਹੋ। [6]ਦਾਸਾਂ ਨੂੰ ਛੇਤੀ ਆਸਰਾ ਦੇਣ ਵਾਲੇ ਹੋ। [7]ਜੋ ਗੁਰੂ ਅਮਰ ਜੀ ਆਪ ਸਭ ਦੇਵਤਿਆਂ ਦੇ ਸੁਆਮੀ, ਸਦਾ ਅਜੋ, ਮੌਤ ਤੋਂ ਰਹਿਤ, ਸਾਡਾ ਆਸਰਾ ਹੋ। [8]ਚੰਗਾ ਇਸੇ ਤਰ੍ਹਾਂ ਹੋਵੇਗਾ। [9]ਪੂਰਨ ਕਰਾਂਗੇ। [10]ਸ਼ੋਰ ਰੂਪ। [11]ਜਿਨ੍ਹਾਂ ਦੇ ਦਰਸ਼ਨ ਤੋਂ ਹੇ ਸੰਤੋਖ ਸਿੰਘ ਸੰਤੋਖ ਪ੍ਰਾਪਤ ਹੁੰਦਾ ਹੈ। [12]ਭਜਨ ਦਾ ਸੁਹਣਾ (ਸਮਾਂ)। *ਪਾਃ—ਸੰਕਟ।

ਤੇ ਭਰਿ ਕਲਸ ਕੋ ਮੱਜਨ ਕਰਿਵਾਵੈ ॥੨॥ ਕੇਸਨਿ ਮਹਿੰ ਨਿਤਿ ਦਧੀ ਸੋਂ ਗੁਰ ਕਰਹਿੰ ਸਕਾਰੇ[1]।ਪਰਮ ਬ੍ਰਿੱਧ ਬਹੁ ਸੇਤ ਕਚ[*]ਕਰਸ਼ਮਸ਼ ਪਖਾਰੇ[2]। ਬੱਲੂ ਸਰਬ ਸਰੀਰ ਕੋ ਉਬਟਨਿ[3] ਮਲਿਆਛੇ। ਸੁੱਧ ਹੋਇ ਸਭਿ ਰੀਤਿ ਸੋਂ ਪਟ ਪਹਿਰਹਿੰ ਪਾਛੇ॥੩॥ਤਿਲਕ ਲਗਾਵਹਿੰ ਭਾਲਮਹਿੰ ਸ਼ੁਭ ਚੰਦਨਕੇਰਾ। ਬਹੁਰ ਸਿੰਘਾਸਨ ਪਰ ਥਿਰਹਿੰ ਇਕ ਮਨ ਤਿਸ ਬੇਰਾ । ਨਿਜ ਅਨੰਦ ਮਹਿੰ ਲੀਨ ਹੁਇ ਲਗ ਸਹਜਿ ਸਮਾਧਾ।ਜੋਗੀਸ਼ਿਵ ਬ੍ਰਹਮਾਦਿ ਸਭਿ ਜਿਸ ਕਰਹਿੰ ਅਰਾਧਾ॥੪॥ ਪ੍ਰਾਤਿ ਹੋਤਿ ਲਗ ਇਸੀ ਬਿਧਿ ਇਸਥਿਰਤਾ ਪਾਵੈਂ । ਬਹੁਰ ਰਬਾਬੀ ਆਇ ਕਰਿ ਗੁਰਸ਼ਬਦ ਸੁ ਗਾਵੈਂ। ਅਨਿਕ ਰੀਤਿ ਕੇ ਰਾਗ ਕੋ ਸੁਨਿ ਅਨਦ ਬਿਲੰਦੇ । ਮਨੋ ਮਧੁਰ ਘਨ ਗਰਜਤੇ ਜਨੋਂ ਮੋਰ ਸੁਹੰਦੇ ॥ ੫॥ ਸ਼੍ਰੀਨਾਨਕ ਅੰਗਦ ਗੁਰੂ ਇਨਕੀ ਬਡਿਆਈ।ਬਖ਼ਸ਼ਸ਼ ਦਈਨਿਹਾਲ ਕਰਿ ਨਰ ਸੁਖ ਸਮੁਦਾਈ[4]। ਪ੍ਰੇਮ ਸੰਗ ਸਿਮਰਨ ਕਰਹਿੰ ਮੁਖ 'ਧੰਨ' ਉਚਾਰਹਿੰ । ਪੁਲਕਾਵਲ ਗਦਿ ਗਦਿ ਗਿਰਾ ਉਪਕਾਰ ਬਿਚਾਰਹਿੰ[5] ॥ ੬ ॥ ਲੀਨ ਹੋਇ ਮਨ ਗੁਰ ਚਰਨਿ ਅਸ ਅੰਮ੍ਰਿਤ ਵੇਲਾ । ਅੰਮ੍ਰਿਤ ਬਰਖਤਿ ਗੁਰੂ ਨਿਕਟ ਸੁਨਿ ਹੋਤਿ ਸੁਹੇਲਾ[6]। ਜਿਨਕੇ ਸ਼ੁਭ ਬਡਿਭਾਗ ਹੈਂ ਪਹੁੰਚਹਿੰ ਤਿਸ ਕਾਲਾ।ਜਿਮ ਸਮੁੰਦ ਕੀ ਝਾਲ[7] ਤੇ ਲਹਿ ਰਤਨ ਸੁਖਾਲਾ॥੭॥ ਇਸ ਪ੍ਰਕਾਰ ਗੁਰ ਨਿਕਟ ਤੇ ਸਦ ਗੁਨ[8] ਕੋ ਪਾਵੈਂ । ਜਨਮ ਮਰਨ ਚਿਰਕਾਲ ਕੇ ਇਨ ਮੂਲ ਮਿਟਾਵੈਂ।ਪਰਮ ਪ੍ਰੇਮ ਉਮਗਹਿ ਰਿਦੈ,ਸਿਮਰਹਿੰ ਸਤਿਨਾਮੁ। ਮਿੱਥਨਾ ਲਖਿ ਪਰਪੰਚ ਕੋ, ਇਕ ਥਲ ਬਿਸਰਾਮੁ[9] ॥ ੮ ॥ ਦਿਵਸ ਚੜ੍ਹੇ ਇਸ ਰੀਤਿ ਸੋਂ ਹੁਇ ਅਨੰਦ ਬਿਲਾਸਾ।ਤਬ ਸੰਗਤਿ ਸਗਰੀ ਮਿਲਹਿਹੁਇ

---

[1](ਇਸ਼ਨਾਨ ਕਰਦੇ ਹਨ) ਸਵੇਰੇ । [2]ਚਿੱਟੇ ਕੇਸ । [3]ਹੱਥਾਂ ਨਾਲ ਦਾੜ੍ਹੀ ਧੋਂਦੇ ਹਨ । [4]ਵਟਣਾ । [5]ਸ੍ਰੀ ਗੁਰੂ ਨਾਨਕ ਤੇ ਅੰਗਦ ਜੀ (ਵਾਂਙੂ) ਇਨ੍ਹਾਂ ਦੀ ਵਡਿਆਈ (ਬੀ ਹੋਈ ਕਿ) (ਇਨ੍ਹਾਂ ਨੇ ਉਨ੍ਹਾਂ ਵਾਂਙੂ ਹੀ) ਸਾਰੇ ਨਰਾਂ ਨੂੰ ਬਖਸ਼ਸ਼ਾਂ ਨਾਲ ਨਿਹਾਲ ਕਰਕੇ ਸੁਖ ਦਿੱਤੇ ਹਨ (ਅ) ਭਾਵ (ਰਬਾਬੀ) ਗੁਰੂ ਨਾਨਕ ਤੇ ਗੁਰੂ ਅੰਗਦ ਦੇਵ ਜੀ ਦੀ ਵਡਿਆਈ ਕਰਦੇ ਹਨ (ਕਿ ਕਿਵੇਂ ਉਨ੍ਹਾਂ ਨੇ) ਲੋਕਾਂ ਨੂੰ ਬਖਸ਼ਸ਼ਾਂ ਤੇ ਸੁਖ ਦੇਕੇ ਨਿਹਾਲ ਕੀਤਾ । [6](ਇਹ ਸੁਣਕੇ ਸ਼ੋਤੇ) ਪ੍ਰੇਮ ਨਾਲ (ਗੁਰਾਂ ਨੂੰ) ਯਾਦ ਕਰਦੇ ਤੇ ਮੂੰਹੋਂ ਧੰਨ ਧੰਨ ਕਹਿੰਦੇ ਹਨ, (ਐਨਾਂ ਪ੍ਰੇਮ ਹੈ ਕਿ) ਪੁਲਕਾਵਲੀ ਆ ਜਾਂਦੀ ਤੇ ਬਾਣੀ ਗਦ ਗਦ ਹੋ ਜਾਂਦੀ ਹੈ ਉਪਕਾਰ ਯਾਦ ਕਰਦਿਆਂ । ਪੁਲਕਾਵਲੀ=ਪ੍ਰੇਮ ਵਿਖੇ ਰੋਮ ਖੜੇ ਹੋਣੇ । [7]ਹੋਈਦਾ ਹੈ ਸੁਖੀ । [8]ਡੱਲ । [9]ਉੱਚਾ ਗੁਣ । [10]ਇਕ ਟਿਕਾਣੇ (ਭਾਵ ਸਰੂਪ ਵਿਚ) ਟਿਕਦੇ ਹਨ ।

*ਪਾ:—ਬਹੁ ਸੇਤ ਹੈਂ ।

ਪਰਮ ਪ੍ਰਕਾਸ਼ਾ। ਦਰਸ਼ਨ ਲਹੈ ਪੁਨੀਤ[1] ਬਹੁ ਜਨ ਸ਼ਾਂਤਿ ਸਰੂਪਾ। ਪਰਮ ਬ੍ਰਿੱਧ, ਕਦ ਲਖੁ ਜਿਨਹੁੰ, ਗੁਰ ਤ੍ਰਿਤੀ ਅਨੂਪਾ ॥ ੯ ॥ ਹਲਤ ਪਲਤ ਕਰਤੇ ਸਫਲ ਦਰਸ਼ਨ ਕੋ ਪਾਏ।ਦਿਨ ਕਰਿ ਬੈਠਹਿੰ ਨਿਕਟ ਮਨ ਮੋਦ ਉਪਾਏ। ਪਰਮੇਸ਼ੁਰ ਕੀ ਦਿਸ਼ ਰਿਦਾ ਅਭਿਲਾਖਤਿ ਜੋਈ। ਸੁ ਪ੍ਰਸੰਨ ਤਿਸ ਪਰ ਅਧਿਕ ਪ੍ਰਭੁ ਪ੍ਰਾਪਤਿ ਹੋਈ ॥ ੧੦ ॥ ਸੁਮਗ ਬਤਾਇ ਨਿਹਾਲ ਕਰਿ ਤਤਕਾਲ ਅਨੰਦੇ।ਸਿਮਰਨ ਕੀ ਲਿਵ ਉਰ ਲਗਹਿ ਤਿਨ ਅਹੈ ਨਿਕੰਦੇ। ਜੋ ਅਰਥੀਯ ਪਦਾਰਥਨ[2] ਦਰਸ਼ਨ ਕੋ ਆਵੈਂ।ਜਾਨਿ ਬਿਰਦ[3]ਨਿਜ ਦੇਤਿ ਹੈਂ ਖਰਚਤਿ ਹੀ ਭਾਵੈ ॥੧੧॥ ਪਰਮੇਸ਼ੁਰ ਕੀ ਪ੍ਰੀਤ ਜੁਤਿ[4] ਅਤਿ ਲਾਗਹਿ ਪ੍ਯਾਰੋ*।ਬੋਲਹਿੰ ਕਰੈਂ ਸਨੇਹ ਤਿਹ ਪਾਇਸਿ[5] ਹਰਿ ਦ੍ਵਾਰੋ। ਸੁਤ ਬਿਤ ਕੀ ਚਿਤ ਕਾਮਨਾ ਕਰਿ[6] ਦਰਸ਼ਨ ਪਾਵੈਪੂਰਨ ਹੋਇ ਸੁ ਤਿਨਹੁ ਕੀ,ਨਹਿੰ† ਪ੍ਰੇਮ ਬਢਾਵੈਂ[7] ॥੧੨ ॥ ਇਸ ਪ੍ਰਕਾਰ ਮੱਧਯਾਨ[8] ਲੌ ਗੁਰ ਕਰਿ ਦਰਬਾਰਾ। ਲੰਗਰ ਹੋਵਹਿ ਤਯਾਰ ਤਬਿ ਸਭਿਹੂੰਨ ਅਹਾਰਾ। ਨਿਕਟ ਆਇ ਜਬਿ ਲਾਂਗਰੀ ਭਾਖਹਿ ਅਰਦਾਸਾ।ਸੁਨਿ ਸ੍ਰੀਸਤਿਗੁਰ ਤਬ ਉਠਹਿੰ ਸੰਗਸੰਗਤਿ ਦਾਸਾ॥੧੩॥ਚਰਨ ਪਖਾਰਹਿੰ ਬਾਰਿ[9] ਸੋਂ ਸੇਵਕ ਹਰਖਾਵੈਂ। ਸਿਖ ਸੰਗਤਿ ਸਭਿ ਸੰਗ ਲੈ ਚੌਂਕੇ ਮਹਿੰ ਆਵੈਂ। ਆਸ਼੍ਰਮ ਬਰਨ ਬਿਚਾਰ ਨਹਿੰ ਇਕ ਪੰਕਤਿ ਬੈਸੇਂ। ਸੁੰਦਰ ਬਿਸਦ ਮਰਾਲ[10] ਸਭਿ ਇਕਸਮ ਹੈ ਜੈਸੇ ॥ ੧੪ ॥ ਸਿੱਖਨ ਮਹਿੰ ਸਤਿਗੁਰ ਸ਼ੁਭਤਿ ਬੈਠੇ ਤਿਸ ਕਾਲ।ਮਨਹੁ ਮੁਨਿਨਿ ਮਹਿੰ ਬਨ ਬਿਖੈ ਰਘੁਬੀਰ[11] ਕ੍ਰਿਪਾਲਾ। ਲਵਨ ਬਿਨਾ ਹੁਇ ਓਗਰਾ[12]ਸਤਿਗੁਰ ਸੋਂ ਖਾਵੈਂ।ਅਲਪ ਅਚਹਿੰ,ਰਹਿੰ ਛੁਧਾ ਜੁਤ,ਨਹਿੰ ਉਦਰ ਭਰਾਵੈਂ[13] ॥੧੫॥ ਅਪਰ ਸਰਬ ਹੀ ਸੰਗਤਾਂ ਬਹੁ ਸ੍ਵਾਦ ਅਹਾਰਾ। ਭਾਂਤਿ ਭਾਂਤਿ ਕੇ ਅਚਤਿਹੈਂ ਸੁਖ ਲਹਤਿ ਉਦਾਰਾ।ਇਕ ਪੰਕਤਿ ਅਚਕਰਿ ਉਠਹਿੰ ਭੋਦਨ ਜਹਿੰਦ੍ਵਾ। ਆਪ ਆਪਨੇ ਥਾਨ ਮਹਿੰ ਪੁਨ ਪਹੁੰਚਨ ਹ੍ਵਾ॥੧੬॥ ਦਿਨ ਕੇ ਚੌਥੇ ਭਾਗ

---

[1]ਪਵਿੱਤ੍ਰ। [2]ਮਧਰਾ। [3]ਪਦਾਰਥਾਂ ਦੇ ਲੋੜਵੰਦ। [4]ਧਰਮ। [5]ਰੱਬ ਦੀ ਪ੍ਰੀਤ ਵਾਲਾ। [6]ਪ੍ਰਾਪਤ ਕਰਾ ਦੇਂਦੇ ਹਨ। [7]ਪੁੱਤ੍ਰ ਤੇ ਦੌਲਤ ਦੀ ਕਾਮਨਾਂ ਚਿੱਤ ਧਾਰਕੇ ਜੋ। [8]ਭਾਵ ਗੁਰੂ ਜੀ ਉਨ੍ਹਾਂ ਨਾਲ ਅਧਿਕ ਪ੍ਰੇਮ ਨਹੀਂ ਕਰਦੇ। [9]ਦੁਪਹਿਰ। [10]ਪਾਣੀ। [11]ਉੱਜਲ ਹੰਸ। [12]ਰਾਮਚੰਦ੍ਰ ਜੀ। [13]ਦਲੀਆ, ਕਣਕ ਦਾ ਯਾ ਜਵਾਂ ਦਾ। (ਸੰਪ੍ਰਦਾਈ)। (ਅ) ਚਾਵਲਾਂ ਦੀ ਗਾਹੜੀ ਪਿੱਛ, (ਪੰਜਾਬੀ ਕੋਸ਼)।(ਏ) ਖਿਚੜੀ (ਹਿੰਦੀ)। 'ਲੂਣ ਬਿਨਾ'ਕਹਿਣ ਤੋਂ ਉਹ ਸ਼ੈ ਜਾਪਦੀ ਹੈ ਜਿਸਵਿਚ ਲੂਣ ਜ਼ਰੂਰੀ ਪੌਂਦਾ ਹੋਵੇ। ਓਗਰਾ ਦਾ ਅਰਥ ਓਗਾਲ ਨਹੀਂ ਜੋ ਦੜ੍ਹੀ ਦਾ ਦੂਸਰਾ ਨਾਮ ਹੈ।ਇਹ ਦੁਸ਼ਪਚ ਅੰਨ ਹੈ।[14]ਪੇਟ ਭਰਕੇ ਨਹੀਂ(ਖਾਂਦੇ)। *ਪਾ:–ਰੀਤਿ ਜੁਤਿ ਲਾਰੋ ਪਜਾਰੋ। †ਪਾ:–ਮਨਾ

ਮਹਿੰ ਪੁਨ ਬੈਠਹਿ ਸ੍ਵਾਮੀ। ਇਕ ਪੰਡਿਤਕੀ ਪ੍ਰੀਤਿ ਲਖਿ ਗਰ ਅੰਤਰਯਾਮੀ। ਜਿਸ ਕੇ ਮਨ ਮੈਂ ਕਾਮਨਾ–ਮੈਂ ਕਥਾ ਸੁਨਾਵੋਂ। ਕਰੌਂ ਭਲਾ ਮੈਂ ਆਪਨੋ ਸਤਿਗੁਰੂ ਰਿਝਾਵੋਂ–॥੧੭॥ਤਿਸ ਕੇ ਉਰ ਕੀ ਜਾਨਿਕੈ ਗੁਰ ਕਥਾ ਕਰਾਈ। ਦ੍ਵਿਜ ਕੇਸ਼ੋ ਗੋਪਾਲ ਕਹਿ ਬਿੰਦ੍ਯਾ ਨਿਪੁਨਾਈ[1]। ਆਵੈ ਚੌਥੇ ਜਾਮ ਦਿਨ ਇਤਿਹਾਸੁ ਪ੍ਰਕਾਸ਼ੈ।ਸੁਨੈਂ ਸਤਿਗੁਰੂ ਬੈਠਿ ਕਰਿ ਸੰਗਤਿ ਇਕ ਪਾਸੈ*॥੧੮॥ ਬਹੁਰ ਰਬਾਬੀ ਆਇ ਕਰਿ ਗੁਰ ਸ਼ਬਦ ਸੁਨਾਵੈਂ। ਰਾਗ ਰਾਗਨੀ ਧੁਨਿ ਸਹਤ ਸੁੰਦਰ ਬਿਧਿ ਗਾਵੈਂ।ਕਥਾਕੀਰਤਨਿ ਕਰਤਿ ਹੀ ਨਿਸੁ ਜਾਮਬਿਤਾਵੈਂ। ਸਿਮਰਨ ਹੁਇ ਸਤਿਨਾਮ ਕੋ ਇਕ ਚਿਤ ਲਿਵਲਾਵੈਂ ॥ ੧੯ ॥ ਪੁਨਿ ਸੁਪਤਨ ਹਿਤ ਸੇਜ ਪਰ ਸਤਿਗੁਰੂ ਬਿਰਾਜੈਂ। ਇਸ ਬਿਧਿ ਕੋ ਵਿਵਹਾਰ ਨਿਤਿ ਜਿਨ ਪਿਖਿ ਅਘ ਭਾਜੈਂ।ਅਪਰ ਨੇਮ ਐਸੋਕਰਜੋ ਸ਼੍ਰੀਅਮਰਸੁਜਾਨਾ। ਸੇਤ ਬਸਤ੍ਰ ਤਨ ਪਰ ਧਰੈਂ ਨਿਤਿ ਬਿਮਲ ਮਹਾਂਨਾ ॥੨੦॥ਅਪਰ ਬਸਤ੍ਰ ਨਹਿੰ ਢਿਗ ਰਖਹਿੰ ਜਬ ਦੂਸਰ ਲੇਈਂ।ਪੂਰਬ ਊਪਰ ਹੋਇ ਜੋ ਕਿਸਿ ਰੰਕਹਿ ਦੇਈਂ[2]।'ਦੁਤਿਯ ਰਹਹਿ ਨਹਿੰ ਸਦਨ ਮੈਂ' ਐਸੇ ਕਹਿ ਦੀਨਾ। ਖੈਬੇ ਹੇਤ ਜੁ ਅੰਨ ਹੁਇ ਨਿਤਿ ਆਇ ਨਵੀਨਾ॥੨੧॥ਜਿਤਿਕ ਦੇਗ ਮਹਿੰ ਲਗਹਿ ਤਬਿ ਸੋ ਸਰਬ ਪਕਾਵੈਂ।ਸਿਖ ਸੰਗਤਿ ਗਨ ਰੰਕ[3] ਜੇ ਮਨ ਭਾਵਤਿ ਖਾਵੈਂਬਚਹਿ ਸ਼ੇਖ਼ ਸੋ ਨਹਿੰ ਰਖਹਿੰ ਦੇਵਹਿੰ ਕਿਸੁ ਭਾਈਂ । ਕਿਧੌਂ ਪੁਰੀ ਮਹਿੰ ਪਸ਼ੁ ਗਨ ਤਿਨ ਸਕਲ ਖੁਲਾਈਂ ॥੨੨॥ ਅਗਲੇ ਦਿਨ ਹਿਤ ਨਹਿੰ ਰਹਹਿ, ਇਕ ਮਨੁਜ ਅਹਾਰਾ[4]। ਆਇ ਵਹਿਰ ਤੇ ਦੇਗ਼ ਹੁਇ,ਇਮ ਨੇਮ ਸੁਧਾਰ।ਅਪਰ ਵਸਤੁ ਗਿਨਤੀ ਕਹਾਂ ਜਲ ਕਲਸਨਿ ਮਾਂਹੀ[5]। ਸਭਿ ਗਿਰਾਇ ਛੁਛੇ ਧਰਹਿੰ ਰਾਖਹਿੰ ਕੁਛ ਨਾਂਹੀ॥੨੩॥ ਜਿਮਿ ਬਿਹੰਗ ਦਰਵੇਸ਼[6]ਹ੍ਵੈ ਸੰਚੈ ਨ ਕਰੈ ਹੈਂ । ਨਿਤਿ ਨਵੀਨ ਲੇ ਕਰਿ ਅਚਹਿੰ, ਈਸ਼ੁਰ ਤਿਨਿ ਦੈਹੈ। ਘਰ ਮਹਿੰ ਰਹੈ ਨ ਅੰਨ ਧਨ, ਨਹਿੰ ਬਸਤ੍ਰ ਬਧੀਕਾ[7]। ਕਰਜੋ ਨੇਮ ਸ਼੍ਰੀ ਸਤਿਗੁਰੂ ਐਸੀ ਬਿਧਿ ਨੀਕਾ॥੨੪॥ਵਾਹਿਗੁਰੂ ਸਿਖ ਮੁਖ ਜਪਹਿੰ,ਜਬਿ ਮਿਲਹਿੰ ਸੁ ਦੋਈ। 'ਪੈਰੀ ਪਵਣਾ ਸਤਿਗੁਰੂ' ਆਪਸ ਮਹਿੰ ਹੋਈ। ਜੁਤਿ ਸਨੇਹ ਸਿਮਰਨ ਕਰਹਿੰ, ਗੁਰ ਦਰਸ਼ਨ ਪਾਵੈਂ।ਨਈ ਰੀਤਿ ਗੁਰ ਸਦਨ ਕੀ ਪਿਖਿ ਜਗਤ ਰਿਸਾਵੈ॥

[1]ਵਿੱਦਯਾ ਵਿਚ ਪ੍ਰਬੀਨ। [2]ਕਿਸੇ ਕੰਗਾਲ ਨੂੰ ਬਖਸ਼ ਦਿੰਦੇ । [3]ਸਾਰੇ ਗ਼ਰੀਬ । [4]ਇਕ ਮਨੁਖ ਦੇ ਖਾਣ ਜੋਗਾ ਭੀ,ਅਹਾਰ ਅਗਲੇ ਦਿਨ ਲਈ ਨਹੀਂ ਰਖਦੇ ਸਨ । [5]ਘੜਿਆਂ ਦਾ ਪਾਣੀ । [6]ਪੰਛੀ ਤੇ ਫਕੀਰ । [7]ਵਾਧੂ । *ਪਾ:–ਹੁਇ ਸੰਗਤ ਪਾਸੈ ।

੨੫॥ਨਿੰਦਹਿੰ ਖਲ ਬਿੰਦਹਿ ਨਹੀਂ[1]–ਇਹ ਮਗ ਨਿਰਬਾਨਾ[2]। ਕਲਿ ਮਹਿੰ ਭੁਗਤਿ ਸੁ ਮੁਕਤਿਦਾ ਧਰਮ ਨ ਕੋ ਆਨਾ[3]–। ਪੁਨ ਸਤਿਗੁਰ ਇਮਿ ਨੇਮ ਕਿਯ ਚਹੁ ਬਰਨ ਮਝਾਰ॥ 'ਆਸ਼੍ਰਮ ਧਾਰੀ ਹੋਇ' ਕੋ ਆਵਹਿ ਦਰਬਾਰ॥ ੨੬॥ ਪ੍ਰਥਮ ਦੇਗ ਮਹਿੰ ਜਾਇਕੇ ਭੋਜਨ ਕੋ ਖਾਵੈ। ਪੁਨ ਦਰਸ਼ਨ ਗੁਰਕੋ ਕਰਹਿ ਚਲਿਕਰਿ ਢਿਗ ਜਾਵੈ*[4]।ਜੋ ਨਹਿੰ ਅਚਹਿਅਹਾਰ ਕੋ ਸੁਚਸੰਜਮਵੰਤ॥ ਤਿਸ ਕੋ ਦਰਸ਼ਨ ਹੋਤਿ ਨਹਿੰ ਹਟਿ ਘਰ ਗਮਨੰਤ[5] ॥੨੭॥ ਆਸ਼੍ਰਮ ਬਰਨ ਜਿ ਭੇਦ ਮਹਿੰ ਨਹਿੰ ਮਿਲਹਿੰ ਹਦੂਰ[6]। ਖਾਵਹਿੰ ਕੁਨਕਾ ਦੇਗ ਕੋ ਦਰਸਹਿੰ ਗੁਰ ਪੂਰ॥ਨਿਤਿ ਪ੍ਰਤਿ ਆਨਹਿੰ ਅੰਨ ਕੋ ਸਿਖ ਸੇਵਕ ਜੋਈ॥ ਹੋਤਿ ਦੇਗ ਬਿਨ ਤੋਟ ਕੇ ਖਾਵੈ ਸਭਿ ਕੋਈ॥੨੮॥ਬਿਦਤਿ ਭਏ ਸਭਿ ਦੇਸ਼ ਮਹਿੰ ਸੁਨਿ ਸੁਨਿ ਸਿਖ ਆਵਹਿੰ॥ਸ਼੍ਰੀ ਨਾਨਕ ਕੇ ਸਮੇਂ ਕੋ† ਪਹੁੰਚਹਿੰ ਦਰਸਾਵੈਂ। ਸ਼੍ਰੀ ਅੰਗਦ ਮਹਿਮਾ ਲਖਹਿੰ ਜੋ ਦਰਸ ਕਰੈਂਤੇ। ਸਭਿ ਆਵਹਿੰ ਸ਼੍ਰੀ ਅਮਰ ਢਿਗ ਤਿਨ ਥਾਨ ਲਖੈਂਤੇ[7]॥੨੯॥ਧਰਹਿੰ ਕਾਮਨਾ ਉਰ ਬਿਖੈ,ਬਿਨ ਕਹੇ ਸੁ ਪਾਵੈਂ। ਜੋ ਅਰਪਤਿ ਹੈਂ ਆਨਿ ਕਰਿ ਬਹੁ ਬਿਨੈ ਅਲਾਵੈਂ। ਏਕ ਦਿਵਸ ਕੇ ਖਰਚਿ ਕੋ ਲੇਵਹਿੰ ਤਿਨ ਪਾਸੇ[8]।ਔਰ ਹਟਾਇ ਸੁ ਦੇਤਿਤਿਨ‡ ਨਹਿੰ ਰਖਹਿੰ ਅਵਾਸੇ ॥ ੩੦ ॥ ਬਿਦਤਹਿ ਦਿਨ ਪ੍ਰਤਿ ਅਧਿਕ ਹੀ ਨਿਤਿ ਭਗਤਿ ਪ੍ਰਕਾਸ਼ੇ। ਅਜ਼ਮਤਿ ਜੁਤਿ ਕੇਤਿਕ ਭਏ ਲਹਿੰ ਸਿੱਧਿ ਸੁ ਪਾਸੇ[9]। ਸੇਵਹਿੰ ਗੁਰ ਪਗ ਕਮਲ ਕੋ ਕਰਿ ਪ੍ਰੀਤਿ ਬਿਸਾਲਾ॥ ਸਿਮਰਨ ਹੁਇ ਸਤਿਨਾਮ ਕੋ ਦਿਨ ਰੈਨ ਸੁਖਾਲਾ ॥੩੧॥ਬਸੇ ਪੁਰੀ ਮਹਿੰ ਆਨਿਕੇ ਬਹੁ ਕੀਨਿ ਨਿਕੇਤਾ॥ਕੇਤਿਕ ਭਈ ਦੁਕਾਨ ਤਹਿੰ ਬਹੁ ਬਨਜ ਸਮੇਤਾ॥ਸਭਿਹਿਨਿ ਕੀ ਗੁਜ਼ਰਾਨ ਹੁਇ ਥੁਰਿ ਹੈ ਨਹਿੰ ਕੋਈ॥ਬਿਨਾ ਰੋਗ ਸੁਖ ਭੋਗ ਜੁਤਿ[10] ਬਸਿਬੋ ਤਿਨ ਹੋਈ ॥ ੩੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅਮਰ ਦਾਸ ਨਿੱਤ ਬਿਵਹਾਰ' ਪ੍ਰਸੰਗ ਬਰਨਨੰ ਨਾਮ ਤ੍ਰਿੰਸਤੀ ਅੰਸੂ ॥ ੩੦ ॥

੩੧. [ਸਾਵਣ ਮੱਲ ਨੂੰ ਹਰੀ ਪੁਰ ਭੇਜਣਾ। ਰਾਜੇ ਦਾ ਪੁੱਤ੍ਰ ਜਿਵਾਉਣਾ]

ਨਿਸਾਨੀ ਛੰਦ ॥ ਸਿੱਖੀ ਮਗ ਪ੍ਰਗਟਾਇਬੋ ਸ਼੍ਰੀ ਸਤਿਗੁਰ ਪੂਰੇ। ਦੇਹਿੰ ਦਰਸ

---

[1]ਮੂਰਖ ਜਾਣਦੇ ਨਹੀਂ। [2]ਇਹ ਹੈ ਕਲਜੁਗ ਦਾ ਰਾਹ। [3]ਭਗਤੀ ਬਿਨਾ ਕੋਈ ਹੋਰ ਧਰਮ ਮੁਕਤੀ ਦਾਤਾ ਨਹੀਂ। [4]ਬ੍ਰਹਮ ਚਰਜ ਆਦਿ ਕਿਸੇ ਆਸ਼੍ਰਮ ਦੀ ਮਿਰਜਾਦਾ ਨੂੰ ਧਾਰਨ ਕਰਨ ਵਾਲਾ ਹੋਵੇ। [5]ਭਾਵ ਗੁਰੂ ਜੀ ਦੇ ਪਾਸ ਨਹੀਂ ਜਾ ਸਕਦੇ ਸਨ। [6]ਭਾਵ ਸ਼ਰ ਨਾਨਕ ਜੋ ਗੁਰੂ ਅੰਗਦ ਜੀ ਦੀ ਥਾਵੇਂ ਰੱਦੀ ਬੈਠੇ ਸਮਝਕੇ। [7]ਪਾਸੋਂ। [8]ਪਾਸ ਰਹਿ ਕਰਕੇ। [9]ਸਮੇਤ।

*ਪਾਃ–ਆਵੈ। †ਪਾਃ–ਜੋ। ‡ਪਾਃ–ਤਿਸ।

ਬਹੁ ਸੰਗਤਾਂ ਸਿੱਖਨ ਇਛ ਪੂਰੇ।ਇਕ ਦਿਨ ਬੱਲੂ ਖਰੇ ਹੁਇ ਨਿਜ ਅਰਜ਼ ਗੁਜ਼ਾਰੀ। 'ਸੁਨਹੁ ਪ੍ਰਭੂ ! ਪਤਿਸ਼ਾਹੁ ਤੁਮ ਸਿਖ ਪੀਰ ਬਿਦਾਰੀ[1]॥੧॥ਚਾਰ ਬਰਨ ਕੇ ਲੋਕ ਗਨ[2]ਬਸਿਬੇ ਹਿਤ ਆਏ।ਨੀਕੇ ਬਨੇ ਨਿਕੇਤ ਨਹਿੰ ਯਾਂਤੇ ਅਕੁਲਾਏ।ਚਰਨ ਭਰੋਸੇ ਆਪਕੇ ਇਹ ਆਨਿ ਬਸੇ ਹੈਂ।ਗ੍ਰਿਹ ਮੰਦਰ ਸੁੰਦਰ ਬਿਨਾ ਸੁਖ ਨਹੀਂ ਰਸੇ ਹੈਂ॥੨॥ ਕ੍ਰਿਪਾ ਹੋਇ.ਜਬਿ ਆਪਕੀ ਘਰ ਉਸਰਹਿੰ ਸਾਰੇ। ਨਰ ਨਾਰੀ ਸੁਖ ਪਾਇ ਰਹਿੰ ਅਪਨੇ ਪਰਵਾਰੇ। ਪ੍ਰਾਪਤਿ ਵਸਤੁ ਅਪਰ ਸਭਿ ਕਾਸ਼ਟ ਨਹਿੰ ਪਾਵੈਂ[3]।ਦੀਰਘ ਦਾਰ ਬਿਹੀਨ[4]ਘਰ ਕੈਸੇ ਉਸਰਾਵੈਂ॥੩॥ਸ਼ਰਨ ਪਰੇ ਸਭਿ ਆਪ ਕੀ ਆਨ ਨ ਬਿਸ਼ਵਾਸ਼ਾ।ਜ਼ਿਕਰ ਕਰਤਿ ਨਿਤਿ ਕਾਠ ਕੋ, ਨਹਿੰ ਆਵਤਿ ਪਾਸਾ[5]। ਸੁਨਿ ਪ੍ਰਸੰਨ ਸਤਿਗੁਰ ਭਏ ਕਹਿ ਦੀਨਿ ਦਿਲਾਸਾ[6]। 'ਕਾਸ਼ਟ ਆਵਹਿ ਬਹੁਤ ਅਬਿ ਕਰਿ ਲੈਹਿੰ' ਅਵਾਸਾ[7]॥੪॥ਭ੍ਰਾਤਾ ਕੋ ਇਕ ਸੁਤ ਹੁਤੋ ਸਾਵਣ ਮਲ ਨਾਮੂ।ਨਿਕਟ ਹਕਾਰਨੋ ਤਾਂਹਿ ਕੋ ਬੋਲੇ ਸੁਖਧਾਮੂ।'ਰਾਜ ਹਰੀਪੁਰ ਕੋ ਜਹਾਂ ਤਹਿੰਕੋ ਗਮਨੀਜੈ। ਦੀਰਘ ਦਾਰ ਸਮੂਹ ਜੋ ਨਿਜ ਪੁਰੀ ਅਨੀਜੈ ॥ ੫ ॥ ਬੇੜੇ ਬਾਂਧੋ ਤਹਾਂ ਤੇ ਸਲਿਤਾ ਮਹਿੰ ਡਾਰੋ।ਜਾਇ ਬਿਲੰਬ ਨ ਲਾਈਏ ਤੁਰਨਤਾ ਧਾਰੋ। ਆਵਹਿ ਕਾਸ਼ਟ ਬਹੁ ਇਹਾਂ ਨਰ ਲੇਹਿੰ ਨਿਕਾਸੇ। ਕਰਹਿੰ ਸਦਨ ਨਿਜ ਬਸਨ ਕੋ ਪੁਨ ਲਹਿੰ ਸੁਖਰਾਸੇ[8]॥੬॥ਸਾਵਣ ਮਲ ਬੋਲਨੋ ਸੁਨਤਿ ਜੋਰੇ ਜੁਗ ਹਾਥ॥ 'ਦਰਬ ਬਿਨਾ ਕਿਮ ਆਇ ਹੈ ਨਹਿੰ ਨਰ ਗਨ ਸਾਥ[9]।ਏਕਾਕੀ ਹੌ ਜਾਇ ਕੈ ਕਯਾ ਕਰਵਿ ਉਪਾਏ।ਪਰਬਤ ਬਾਸੀ ਲੋਕਜੇ ਕਿਮ ਕਹਨੋ ਕਮਾਏ[10]॥੭॥ ਗੁਰ ਮਹਿਮਾ ਜਾਨਹਿੰ ਨਹੀਂ ਜੇ ਪਰਬਤ ਬਾਸੀ।ਲਯਾਵਨ ਕਾਠ ਸਮੂਹ ਕੋ ਕਿਮ ਕਰਵਿ ਪ੍ਰਯਾਸੀ[11]। ਜੋ ਬਿਧਿ ਆਪ ਬਖਾਨਹੌ ਤੈਸੇ ਮੈਂ ਲਯਾਵੈਂ। ਕੈ ਅਜ਼ਮਤ ਮੁਝ ਨਿਕਟ ਹੁਇ ਨ੍ਰਿਪ ਕੋ ਦਰਸਾਵੈਂ ॥ ੮ ॥ ਕਰੋਂ ਸਿੱਖ ਤਿਸ ਦੇਸ਼ ਕੋ ਆਗਯਾ ਪੁਨ ਮਾਨੈ। ਆਵਹਿ ਦੀਰਘ ਦਾਰ ਤਬ ਹਮ ਜਿਤਿਕ

---

[1]ਸਿੱਖਾਂ ਦੀ ਪੀੜਾ ਨੂੰ ਦੂਰ ਕਰਨ ਵਾਲੇ ਹੋ। [2]ਬਹੁਤੇ। [3]ਲਕੜੀ (ਉਸਾਰੀ ਵਾਲੀ) ਨਹੀਂ ਮਿਲਦੀ। [4]ਲੰਮੀਆਂ ਲਕੜੀਆਂ ਬਿਨਾ। [5]ਗੱਲਾਂ ਕਰਦੇ ਹਨ ਨਿੱਤ (ਆਪੋ ਵਿਚ) ਕਿ (ਸਾਡੇ ਕਿਸੇ ਯਤਨ ਨਾਲ) ਕਾਠ ਹਥ ਨਹੀਂ ਆਉਂਦਾ (ਅ) (ਬਾਹਰ) ਰੋਜ਼ ਲਕੜੀਆਂ ਦੀ ਗਲ ਬਾਤ ਕਰਦੇ ਹਨ, ਪਰ ਆਪ ਜੀ ਪਾਸ (ਅਦਬ ਕਰਕੇ) ਨਹੀਂ ਆਂਦੇ। [6]ਦਿਲਾਸਾ ਦੇ ਕੇ ਕਿਹਾ:। [7]ਉਸਾਰ ਲੈਣ। [8]ਸਾਰੇ ਸੁਖ। [9]ਬਹੁਤੇ ਮਨੁਖ ਨਾਲ ਨਹੀਂ। [10]ਮੇਰਾ ਕਿਹਾ ਕਿਵੇਂ ਮੰਨਣਗੇ। [11]ਕਿਵੇਂ ਯਤਨ ਕਰਾਂਗਾ।

ਬਖਾਨੈ'।ਤਬਿ ਸੁਨਿਕੈ ਸ੍ਰੀ ਅਮਰ ਜੀ ਲਖਿਕੈ ਤਿਸ ਆਸ਼ੈ।ਕਹਜੋ ਕਿ'ਜੈਸੇ ਚਿਤ ਚਹਹੁ ਤਸ ਹੁਇ ਤੁਵ ਪਾਸੈ' ॥੯॥ ਸਾਵਣ ਮਲ ਕੀ ਮਾਤ ਨੇ ਸੁਨਿ ਸ਼ੂਨ ਮਝਾਰਾ। ਕਰਜੋ ਪੁੱਤ੍ਰ ਕੌ ਮੋਹੁ ਬਹੁ ਉਰ ਮਹਿ ਛਰ ਧਾਰਾ। ਕੰਪਤਿ ਹਾਥਨਿ ਪਗਨਿ ਤੇ,ਧਰਕਤਿ ਬਹੁ ਹੀਆ।ਚਲਿ ਆਈ ਸਤਿਗੁਰ ਨਿਕਟ ਅਸ ਬੋਲਨ ਕੀਆ॥੧੦॥ ਹਾਥ ਜੋਰਿ ਕੰਪਤਿ ਖਰੀ 'ਇਕ ਸੁਤ ਹੈ ਮੇਰੇ। ਛਾਕਨਿ[1] ਪਰਬਤ ਮਹਿੰ ਰਹਤਿ ਮੈਂ ਸੁਨੀ ਘਨੇਰੇ।ਕਾਢਿ ਕਰੇਜਾਖਾਇੰਗੀ ਪਰਦੇਸ਼ੀ ਜਾਨੈਂ।ਨਹਿੰ ਕੁਛ ਚਲਹਿ ਸਹਾਇਤਾ ਜਬਿ ਪ੍ਰਾਨਨ ਹਾਨੈਂ॥੧੧॥ ਇਕ ਪੁੱਤ੍ਰੀ[2] ਮੁਝ ਜਾਨਿਕੈ ਕੀਜਹਿ ਨਿਜ ਦਾਯਾ।ਜਿਸ ਤੇ ਇਹ ਜੀਵਤਿ ਰਹੈ ਸੁਖ ਹੁਇ ਅਧਿਕਾਯਾ। ਇਸ ਕੋ ਨਹੀਂ ਪਛਾਨ ਕੁਛ ਬਿਰਮਾਇ ਕੁਚਾਲੀ[3]। ਕਿਮਿ ਆਵਹਿ ਹਟਿ ਸਦਨ ਕੋ,ਜਹਿੰ ਬਿਘਨ ਬਿਸਾਲੀ[4]' ॥ ੧੨॥ਸੁਤ ਸਨੇਹ ਬਿਰਧਾ ਮਹਾਂ ਸੁਨਿ ਬਾਕ ਸਤ੍ਰਾਸ।[5]ਕਰੁਨਾਨਿਧਿ ਬਿਗਸੇ ਬਹੁਤ ਕਹਿ ਦੇ ਭਰਵਾਸ[6]। 'ਤੋਹਿ ਪੁੱਤ੍ਰ ਕੋ ਭੈ ਨਹੀਂ ਗਨ ਭੂਤ ਜੁ ਪ੍ਰੇਤਾ। ਛਾਕਨਿ ਬਪੁਰੀ ਕਜਾ ਕਰੈਂ ਬਡ ਭਾ ਬਲ ਏਤਾ[7]' ॥ ੧੩ ॥ ਬੀਰ ਬਵੈਜਾ ਜੋਗਨੀ ਇਸ ਆਇਸੁ ਮਾਨੈਂ। ਸਰਬ ਸੁਰਾਸੁਰ[8] ਜਿਤ ਕਿਤੀ ਡਰ ਧਰੈਂ ਮਹਾਨੈ।ਮਹਾਂ ਸ਼ਕਤਿ ਇਸ ਮੈਂ ਭਈ ਨਹਿੰ ਕੀਜਹਿ ਤ੍ਰਾਸਾ'। ਗਈ ਸਦਨ ਕੋ ਦੀਨ ਬਨਿ ਕੁਛ ਕਰਿ ਭਰਵਾਸ॥੧੪॥ਸਾਵਣਮੱਲ ਹਕਾਰਿ ਪੁਨ ਨਿਜ ਨਿਕਟ ਬਿਠਾਵਾ। ਇਕ ਰੁਮਾਲ ਕਰ ਪੌਂਛਨੋ[9] ਗੁਰ ਹਾਥ ਉਠਾਵਾ। ਦਯੋ ਤਿਸਹਿ ਸਮਝਾਇ ਕਰਿ 'ਇਸ ਅਜ਼ਮਤਿ ਭਾਰੀ। ਚਹਹਿੰ ਜਿ ਕਿਸਹਿ ਸੰਘਾਰ ਦਿਹੁ ਚਹਿੰ ਮ੍ਰਿਤਕ ਜਿਵਾਰੀ[10]॥੧੫॥ਜਿਸ ਕੀ ਚਿਤ ਮਹਿੰ ਚਾਹਿ ਹੁਇਇਸ ਮਹਿੰ ਤੇ ਲੀਜੈ।ਸਰਬ ਸੁਰਾਸੁਰ ਆਦਰੈਂ[11]ਚਾਹਿ ਸੁ ਕਹਿਦੀਜੈ। ਥਾਤੀ ਅਜ਼ਮਤਿ ਕੀ[12] ਇਹੀ,ਨਿਹਸੰਸੈ ਮਾਨੋ। ਕਰਹੁ ਦੇਸ਼ ਸਿੱਖ ਆਪਨੋ ਪੁਨ ਕਾਜ ਬਖਾਨੋ ॥ ੧੬॥ ਬਪੁਰੇ ਕਹਾਂ ਪਹਾਰੀਏ ਆਇਸੁ ਨਹਿੰ ਮਾਨੈਂ। ਤੀਨ ਲੋਕ ਪਰ ਹੁਕਮ ਤੁਵ ਨਹਿੰ ਫੇਰਨ ਠਾਨੈ'। ਲੈ ਰੁਮਾਲ ਹਰਖਜੋ

[1]ਡੈਣਾਂ। [2]ਇਕ ਪੁੱਤ੍ਰ ਵਾਲੀ। [3]ਖੋਟੀ ਚਾਲ ਵਾਲੀਆਂ (ਡੈਣਾਂ) ਭਰਮਾ ਲੈਣਗੀਆਂ। [4]ਬਹੁਤੇ ਵਿਘਨ ਹਨ ਜਿੱਥੇ। [5]ਡਰ ਵਾਲੇ। [6]ਧਿਰਵਾਸ ਦੇਕੇ ਕਿਹਾ। [7](ਇਸ ਵਿਚ) ਇਤਨਾ ਵੱਡਾ ਬਲ ਹੋਇਆ ਹੈ। [8]ਦੇਵਤੇ ਤੇ ਦੈਂਤ। [9]ਹਥ ਸਾਫ ਕਰਨ ਵਾਲਾ। [10]ਜੇ ਚਾਹੇਂ ਕਿ ਕਿਸੇ ਨੂੰ ਮਾਰ ਦੇਵੇਂ (ਤਾਂ ਮਰ ਜਾਏਗਾ) ਜੋ ਚਾਹੇਂ ਮਰੇ ਹੋਏ ਨੂੰ ਜਿਵਾਲਾਂ (ਤਾਂ ਜੀ ਪਏਗਾ)। [11]ਆਦਰ ਕਰਨਗੇ। [12]ਕਰਾਮਾਤ ਦੀ ਥੈਲੀ।

ਰਿਦੈ ਕਰ ਜੋਰਬਖਾਨੀ।[੧]ਪ੍ਰਭੁਜੀ ਸਭਿ ਕਾਰਜ ਬਨੈ ਅਜ਼ਮਤ ਲੇ ਮਾਨੀ[੧] ॥੧੭॥ ਲੇ ਰੁਮਾਲ ਸਿਰ ਪਰ ਧਰਜੋ ਖੁਲਿਗਏ ਕਪਾਟ।ਸਭਿ ਸਿੱਧਾਂ ਆਗੇ ਖਰੀ ਹੋਰਜੋ ਬਡ ਠਾਟ[੨]।ਬੈਦਨ ਕਰਿ ਗਮਨਜੋ ਸਦਨ ਮਾਤਾਦਿ ਕੁਟੰਬਾ। ਸਭਿ ਕੋ ਧੀਰਜ ਕਹਿ ਦਈ 'ਮੁਝ ਬਡੋ ਅਲੰਬਾ॥੧੮॥ਨਹਿੰ ਚਿੰਤਾ ਚਿਤ ਮੈਂ ਕਰਹੁ ਪਦ ਊਚ ਮਿਲਜੋ ਹੈਂ'। ਮੁਦਿਤ ਕਰਜੋ ਪਰਵਾਰ ਕੋ ਪੁਨ ਪੰਥ ਚਲਜੋ ਹੈ।ਸਨੈ ਸਨੈ ਗਮਨਜੋ ਤਬਹਿ ਮਗ ਉਲੰਘਜੋ ਸਾਰੇ।ਗਯੋ ਹਰੀ ਪੁਰ ਕੇ ਨਿਕਟ ਗਿਰ ਰੁਚਿਰ ਨਿਹਾਰੇ॥੧੯॥ਸੁੰਦਰ ਬਨ ਉਪਬਨ ਜਹਾਂ ਹਰਿ-ਆਵਲ ਹੋਏ।ਹਰਿਤ ਪੱਤ੍ਰ ਫਲ ਫੂਲਗਨ ਸਾਵਨ ਮਲ ਜੋਏ।ਬਿਮਲ ਨੀਰ ਗਨ ਬਾਪਕਾ[੩] ਗਨ ਰਹੈਂ ਬਿਹੰਗਾ। ਨਰ ਅਵਕੀਰਨ[੪] ਜਹਿੰ ਕਹਾਂ ਧਰ ਬੇਖ ਸੁਰੰਗਾ ॥੨੦॥ ਸੁੰਦਰ ਸਰਬੰਗਨ ਬਿਖੈ ਤਰੁਨੀ ਗਨ ਹੋਰੀ[੫]। ਆਂਖ ਕਮਲ ਕੀ ਪਾਂਖਰੀ ਚਲਚਾਲ ਘਨੇਰੀ[੬]। ਬਿਧੁ ਬਦਨੀ[੭],ਸ਼ੁਕ੍ਰਿਸ਼ੋਦਰਾ[੮],ਸੁਠ ਸ਼ਨਾਮਸੁਕੇਸੀ[੯]।ਗਜਗਮਨੀ,ਸੁਰ ਕੋਕਲਾ,ਕਟ ਕੇਹਰਿ ਜੈਸੀ[੧੦]॥੨੧॥ਕੰਠ ਕਪੋਤੀ[੧੧]ਸੁੰਦਰੀ,ਸਮ ਓਠ ਪ੍ਰਵਾਲਾ[੧੨] । ਜੋਗਿਨ[੧੩] ਕੇ ਧੀਰਜ ਹਰੈਂ ਐਸੀ ਗਨ ਬਾਲ।ਆਨ ਦੇਸ਼ ਅਵਨੀ ਬਿਖੈ ਤਿਸ ਦੇਸ਼ ਸਮਾਨ।ਅਬਲਾ ਕਿਤਹੂੰ ਹੋਤਿ ਨਹਿੰ ਅਸ ਰੁਚਿਰ ਮਹਾਨ॥੨੨॥ ਰਜਧਾਨੀ ਤਿਹ ਨ੍ਰਿਪਤ ਕੀ ਨਰ ਗਨ ਧਨਵਾਨ।ਪਿਖਿ ਸੁੰਦਰਤਾ ਅਧਿਕ ਹੀ ਪੁਨ ਨਿਕਟ ਪਯਾਨ।ਰੋਦਨ ਕੋ ਬਡ ਸ਼ਬਦਹੂੰ ਸੁਨਿ ਸ਼ੂਨ ਮਝਾਰ।ਲੋਕ ਸੈਂਕਰੇ ਮਿਲਿਰਹੇ ਕਰਿ ਹਾਹਾ ਕਾਰ॥੨੩॥ ਬੁਝਜੋ ਇਕ ਨਰ 'ਕਸ਼ ਭਯੋ ਕਿਉਂ ਰੋਦਨ ਠਾਨੈਂ । ਨਗਰ ਦੁਖੀ ਸਗਰੋ ਅਹੈ ਉਰ ਸ਼ੋਕ ਮਹਾਂਨੈ।ਕੋ ਐਸੋ ਬਡ ਬਿਘਨ ਭਾ?ਬਜ਼ਾਕੁਲ ਨਰ ਨਾਰੀ।ਦਿਖੀਯਤਿ ਹਰਖਤਿ ਕੋ ਨਹੀਂ ਸਭਿ ਹੈਂ ਇਕ ਸਾਰੀ' ॥੨੪॥ ਨਰ ਨੈ ਭਨਜੋ ਬ੍ਰਿਤਾਂਤ ਤਬਿ'ਜੋ ਨਗਰ ਨਰੇਸ਼।ਏਕ ਪੁੱਤ੍ਰ ਤਿਸ ਕੋ ਹੁਤੋ

---

[੧](ਪਹਾੜੀਏ) ਅਜ਼ਮਤ ਲੈਕੇ ਮੰਨੇ ਜਾਣਗੇ, ਭਾਵ ਪਤੀਜ ਜਾਣਗੇ। (ਅ) ਸਾਵਣਮੱਲ ਅਜ਼ਮਤ ਲੈਕੇ ਪਤੀਜ ਗਿਆ ਤੇ ਕਹਿਣ ਲੱਗਾ: ਹੇ ਪ੍ਰਭੂ ਜੀ ! ਹੁਣ ਸਾਰਾ ਕੰਮ ਬਣ ਜਾਏਗਾ । [੨]ਠਾਠ, ਬਣਾਉ । [੩]ਪਹਾੜੀ ਬਾਵਲੀਆਂ, ਬਾਵੜੀਆਂ । [੪]ਫੈਲੇ ਹੋਏ ਹਨ । [੫]ਸਰਬ ਅੰਗਾਂ ਵਿਖੇ ਸੁੰਦਰ ਇਸਤ੍ਰੀਆਂ ਸਮੂਹ ਦੇਖੀਆਂ । [੬]ਬਹੁਤ ਚੰਚਲ । [ਸੰਸ:, ਚਲਚਾਲ] । [੭]ਚੰਦ੍ਰਮਾਂ ਵਤ ਮੁੱਖ ਵਾਲੀਆਂ । [੮]ਪਤਲੇ ਲੱਕ ਵਾਲੀਆਂ । [੯]ਸੁਹਣੇ ਕਾਲੇ ਵਾਲਾਂ ਵਾਲੀਆਂ । [੧੦]ਹਾਥੀ ਜੈਸੀ ਚਾਲ ਵਾਲੀਆਂ, ਅਵਾਜ਼ ਕੋਇਲਾਂ ਵਰਗੀ, ਲੱਕ ਸ਼ੇਰ ਜੈਸੀਆਂ (ਭਾਵ ਪਤਲੇ ਲੱਕ)। [੧੧]ਗਰਦਨ ਕਬੂਤਰੀ ਵਾਲੀਆਂ । [੧੨]ਬਲ ਲਾਲ ਰੰਗੀਆਂ ਫੜ । [੧੩]ਜੋਗੀਆਂ ਦੇ ।

ਤਨ ਚਾਰੁ ਵਿਸ਼ੇਸ਼ਾ। ਤਰੁਨ[1] ਹੋਨਿ ਲਾਗਨੋ ਹੁਤੋ ਪਿਖਿ ਜੀਵਤਿ ਰਾਜਾ[2]। ਪਟਰਾਨੀ ਕੋ ਪਰਮਪ੍ਰਿਯ[3]ਮ੍ਰਿਤੁ ਭਯੋ ਸੁ ਆਜਾ॥੨੫॥ਯਾਂਤੇ ਸਭਿਬਜ਼ਾਕੁਲ ਭਏ ਨ੍ਰਿਪ ਪਾਗ ਉਤਾਰੀ। ਪੀਟਤਿ ਸਿਰ ਸੁਧ ਨਹਿੰ ਰਹੀ ਮੂਰਛਨਾ ਧਾਰੀ। ਤਿਮਿ ਰਾਨੀ ਆਤੁਰ ਬਡੀ ਭਾ ਰਿਦੇ ਕਲੇਸ਼ੁ।ਪ੍ਰਜਾ ਕੁਤੋ[4]ਹਰਖਹਿ ਰਿਦੈ ਦੁਖਲਹਨੋ ਅਸ਼ੇਸ਼ੁ[5]॥੨੬॥ਨ੍ਰਿਪਸੁਖਿ ਤੇ ਪਰਜਾ ਸੁਖੀ ਦੁਖਿ ਤੇ ਦੁਖ ਪਾਵੈ।ਇਮ ਬਜ਼ਾਕੁਲ ਨਰ ਹੁਇ ਰਹੇ ਰਵ ਰੁਦਨ[6]ਉਠਾਵੈਂ[7]।ਸੁਨਿਕੇ ਚਿਤ ਮਹਿੰ ਚਿਤਵਤੋ–ਇਹੁ ਅਜ਼ਮਤਥਾਈਂ[7]।ਨ੍ਰਿਪ ਸੁਤ ਏਕ ਜਿਵਾਇਬੇ ਸਭਿ ਲਾਗਹਿੰ ਪਾਈ[8] ॥੨੭॥ ਸੇਵਕ ਹੋਵਹਿੰ ਭਾਵ ਧਰਿ ਸਭਿ ਸੇਵ ਕਮਾਵੈਂ। ਇਸ ਤੇ ਨੀਕੀ ਅਪਰ ਬਿਧਿ ਕੋ ਹਾਥ ਨ ਆਵੈ–।ਉਰ ਪ੍ਰਸੰਨ ਹੁਇ ਕਰਿ ਗਯੋ ਨ੍ਰਿਪ ਦ੍ਵਾਰ*ਅਗਾਰੇ।ਕੂੰਜਨ ਸਮ[9] ਰਾਨੀ ਜਹਾਂ ਕੁਰਲਾਤਿ ਪੁਕਾਰੇ॥ ੨੮॥ਕੇਸ ਉਖਾਰਤਿ ਸੀਸ ਕੋ ਨਹਿੰ ਬਸਨ ਸੰਭਾਰੈ।ਕਰ ਤਲ ਸੋਂ ਪੀਟਤਿ ਬਦਨ ਸਿਰ ਜੰਘਨ ਮਾਰੈ[10]। ਅਤਿ ਬ੍ਰਿਲਾਪ ਸੰਕਟ ਲਹਨੋ ਲੋਚਨ ਜਲ ਗੇਰੈਂ।ਜਹਿੰਕਹਿੰ ਹਾਹਾਕਾਰ ਭਾ ਊਚੀ ਧੁਨਿ ਟੇਰੈਂ॥੨੯॥ਨ੍ਰਿਪਤਿ ਮਹਾਂਬਜ਼ਾਕੁਲ ਪਰਸੋ ਮੰਤ੍ਰੀ ਬਿਲਖਾਵੈ[11]। ਆਪਸ ਮਹਿੰ ਕੋ ਧੀਰ ਦੈਇ, ਇਕ ਸਮ ਦੁਖਪਾਵੈਂ।ਅਵਨੀ ਤਲ ਮਹਿੰ ਲਿਟਤਿ ਕੋ,ਸਿਮਰਹਿੰ ਗੁਨ[12]ਕੇਤੇ।'ਸੁਰਤ ਸੁੰਦਰ ਰਾਜਸੁਤ ਸਭਿਕੋ ਸੁਖ ਦੇਤੇ॥੩੦॥ਰਾਜਾਰਾਨੀ ਪ੍ਰਜਾਕੋ ਸਚਿਵਨ[13] ਸਮੁਦਾਯਾ। ਸਭਿਹਿਨਿ ਕੋ ਇਕ ਆਸਰਾ ਸੋ ਪ੍ਰਭੁ ਨਹਿ ਭਾਯਾ[7]। ਅਤਿ ਕਲੇਸ਼ ਜੁਤ ਹੇਰ ਕਰਿ ਉਰ ਦਯਾ ਉਪਾਈ। ਅਰ ਸ੍ਵਾਰਥ[14] ਹਿਤ ਆਪਨੇ ਸਾਵਣ ਮਨਿ ਆਈ॥੩੧॥ਨ੍ਰਿਪ ਢਿਗ ਤੇ ਇਕ ਸਚਿਵਕੋ ਨਿਜ ਨਿਕਟਿ ਹਕਾਰਾ। ਹੁਇ ਇਕੰਤ ਤਿਸ ਕੋ ਕਹਨੋ 'ਬਡ ਕਹਿਰ ਗੁਜ਼ਾਰਾ[15]। ਤਉ ਗੁਰਨਿ ਕੀ ਕ੍ਰਿਪਾ ਤੇ ਮੈਂ ਇਸੇ ਜਿਵਾਵੋਂ। ਸਿੱਖ ਹੋਇ ਮਰੇ ਸਕਲ, ਸਿੱਖਾ ਬਿਦਤਾਵੋਂ॥੩੨॥ਪ੍ਰਥਮੇ ਰਾਜਾ ਸਿਖ ਬਨਹਿ ਪੁਨ ਸਚਿਵ ਰੁ ਸੈਨਾ। ਬਹੁਰ ਪ੍ਰਜਾ ਪਾਹੁਲ ਪਿਵੈ,ਕਹੁ ਨ੍ਰਿਪ ਸੋਂ ਬੈਨਾ[7]।ਸੁਨਤਿ ਸਚਿਵ ਹਰਖਤਿਅਧਿਕ ਢਿਗ ਗਾ ਮਹਿਪਾਲਾ।ਕਹੀਬਾਤ ਸਮਝਾਇਸਭਿ'ਇਕਸੰਤ ਬਿਸਾਲਾ॥੩੩॥

[1]ਜਵਾਨ। [2]ਜਿਸ ਨੂੰ ਤੱਕ ਤੱਕ ਕੇ ਰਾਜਾ ਜੀਉਂਦਾ ਸੀ। [3]ਬਹੁਤ ਪਿਆਰਾ। [4]ਕਿਵੇਂ। [5]ਸਾਰਿਆਂ ਨੇ। [6]ਰੋਣ ਦਾ ਸ਼ਬਦ। [7]ਕਰਾਮਾਤ ਦਾ ਮੋਕਲਾ ਹੈ। [8]ਚਰਨੀਂ ਲੱਗਣਗੇ। [9]ਕੂੰਜ ਵਾਂਙੂ। [10]ਹੱਥ ਤਲੀਆਂ ਨਾਲ ਮੂੰਹ ਸਿਰ ਤੇ ਪੱਟਾਂ ਨੂੰ ਮਾਰਦੀ ਹੋਈ ਪਿੱਟ ਰਹੀ ਹੈ। [11]ਵਿਰਲਾਪ ਕਰ ਰਿਹਾ ਹੈ। [12](ਮਰੇ ਹੋਏ ਦੇ) ਗੁਣ ਯਾਦ ਕਰਦੇ ਹਨ। [13]ਵਜ਼ੀਰਾਂ ਨੂੰ। [14]ਆਪਣੇ ਕੰਮ ਨੂੰ (ਸੋਚ ਕਰਕੇ)। [15]ਕਹਿਰ ਹੋਯਾ ਹੈ। *ਪਾ:–ਦੁਰਗ।

ਸ਼੍ਰੀ ਨਾਨਕ ਕੇ ਪੰਥ ਕੋ ਬੋਲਤਿ ਇਮਿ ਬਾਨੀ।–ਮਤਿ ਮੇਰੇ ਮਹਿੰ ਨ੍ਰਿਪਤ ਹੁਇ ਜੇ ਲੇਵਹਿ ਮਾਨੀ।ਤੌ ਮੈਂ ਨ੍ਰਿਪ ਸੁਤ ਪ੍ਰਾਣ ਜੁਤਿ ਤਤਕਾਲ ਜਿਵਾਵੌਂ। ਪੀਛੇ ਮਮ ਸਿੱਖ ਹੋਹਿੰ ਸਭਿ ਸਿੱਖੀ ਪ੍ਰਗਟਾਵੌਂ–’ ॥੩੪॥ ਸੁਨਿ ਮਹਿਪਾਲਕ ਕਾਨ ਮਹਿੰ ਜਨੁ ਅੰਮ੍ਰਿਤ ਡਾਰਾ। ਕਹਯੋ ‘ਸਰਬ ਹੀ ਸਿੱਖ ਹੈਂ, ਗੁਰਦੇਵ ਹਮਾਰਾ।ਕੁਵਰ[1] ਜਿਵਾਵਹੁ ਆਨਿ ਕਰਿ ਆਇਸੁ ਜਿਮ ਭਾਖੇ।ਹਮ ਤਿਸ ਕੇ ਅਨੁਸਾਰਿ ਨਿਤਿ ਸੇਵਾ ਅਭਿਲਾਖੇ ॥੩੫॥ ਆਨਹੁ ਬਿਲਮ ਬਹੀਨ ਤਿਹ ਪ੍ਰਾਨਨਿ ਕੋ ਦਾਤਾ। ਨਾਂਹਿ ਤ ਸਭਿਹੀ ਹਮ ਮਰਹਿੰ ਸੰਗਿ ਅਪਨੇ ਭ੍ਰਾਤਾ’। ਦੌਰਿ ਸਚਿਵ ਸੰਗ ਲੇ ਗਯੋ ਨ੍ਰਿਪ ਸਾਥ ਮਿਲਾਯੋ।ਕਰੀ ਚਰਨ ਪਰਬੰਦਨਾ ਸਨਮਾਨ ਬਿਠਾਯੋ ॥੩੬॥ ‘ਪ੍ਰਾਨ ਸਹਤ ਸੁਤ ਕੋ ਕਰਹੁ ਹਮ ਸਭਿ ਅਨੁਸਾਰੇ। ਨਿਸ ਬਾਸੁਰ ਸੇਵਾ ਲਗਹਿੰ ਹਮ ਦਾਸ ਤੁਮਾਰੇ’। ਸਾਵਣ ਮਲ ਨੇ ਕਹਯੋ ਤਬਿ ‘ਲੇ ਮ੍ਰਿਤਕ ਸੁ ਆਵੋ। ਭੀਰ ਹਟਾਵੋ ਸਕਲ ਹੀ ਕਰਿ ਸ਼ਾਂਤਿ ਬਿਠਾਵੋ॥੩੭॥ਵਾਹਿਗੁਰੂ ਸਿਮਰਨ ਕਰਹੁ ਨਹਿੰ ਰੋਦਨ ਕੀਜੈ। ਸਤਿਗੁਰ ਪਰ ਬਿਸ਼ਵਾਸ਼ ਧਰਿ ਉਰ ਸਭਿ ਹਰਖੀਜੈ’। ਨ੍ਰਿਪ ਸੁਤ ਮ੍ਰਿਤਕ ਉਠਾਇ ਕਰਿ ਆਨਯੋ ਤਤਕਾਲਾ। ਸਾਵਣ ਕੇ ਆਗੇ ਧਰਯੋ* ਬਿਸਮਾਇ ਬਿਸਾਲਾ ॥੩੮॥ਬਸਤ੍ਰ ਉਘਾਰਯੋ ਬਦਨ ਤੇ† ਜਲ ਬਹੁਰ ਮੰਗਾਯੋ। ਤਿਸ ਰੁਮਾਲ ਕੀ ਖੂੰਟ[2] ਇਕ ਧੋਈ ਕਰ ਲਾਯੋ[3]।ਸੋ ਜਲ ਜਬਿ ਮੁਖ ਮਹਿੰ ਪਰਯੋ‘ਸਤਿਨਾਮ’ ਬਖਾਨਾ॥ਸੀਸ ਛੁਹਾਇ ਰੁਮਾਲ ਕੋ ਆਏ ਤਿਸ ਪ੍ਰਾਨਾ ॥੩੯॥ ਜਥਾ ਸੰਜੀਵਨਿ[4] ਜਲ ਘਸੀ ਲਛਮਨ ਮੁਖ ਡਾਰੀ।ਤਥਾ ਕੁਵਰ ਜੀਵਤਿ ਉਠਯੋ ਚਖ ਪਲਕ ਉਘਾਰੀ[5]। ਰਾਜਾ ਮਿਲਯੋ ਪਸਾਰਿ ਭੁਜ ਰਾਨੀ ਮੁਖ ਚੂੰਮਾ। ਠਾਂਢੋ ਤੜਛਿਨ ਸੋ ਭਯੋ ਤਜਿ ਕਰਿ ਤਲ ਭੂਮਾ[6] ॥੪੦॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ ‘ਸਾਵਣ ਮਲ ਰਾਜ ਪੁੱਤ੍ਰ ਜਿਵਾਇਬੋ’ ਪ੍ਰਸੰਗ ਬਰਨਨੰ ਨਾਮ ਏਕ ਤ੍ਰਿੰਸਤੀ ਅੰਸੂ ॥ ੩੧ ॥

---

[1]ਕੰਵਰ। [2]ਕੰਨੀਂ। [3]ਹਥ ਨਾਲ ਧੋਤੀ। [4]ਇਕ ਮੰਨੀ ਹੋਈ ਬੂਟੀ ਜਿਸ ਨਾਲ ਮੁਰਦੇ ਜੀਉ ਪੈਂਦੇ ਹਨ। ਲਛਮਣ ਮੂਰਛਿਤ ਨੂੰ ਏਸੇ ਬੂਟੀ ਨਾਲ ਜਿਵਾਇਆ ਲਿਖਿਆ ਹੈ। ਇਕ ਵਿੱਦਜਾ ਦਾ ਬੀ ਨਾਮ ਹੈ ਜੋ ਮੁਰਦੇ ਜਿਵਾਲਨ ਵਾਲੀ ਮੰਨਦੇ ਹਨ, ਸ਼ੁਕ੍ਰ ਜੀ ਮੋਏ ਦੈਂਤਾਂ ਨੂੰ ਇਸੇ ਨਾਲ ਜਿਵਾ ਲੈਂਦੇ ਲਿਖੇ ਹਨ। ਵੈਦਕ ਵਿਚ ਇਕ ਦਵਾਈ ਦਾ ਬੀ ਨਾਮ ਹੈ। [5]ਨੇਤਰ ਦੀ ਪਲਕ ਖੋਲੀ। [6]ਪ੍ਰਿਥਵੀ ਦਾ ਥਲ ਛਡਕੇ (ਮੁੰਡਾ) ਉਠ ਖੜੋਤਾ।

*ਪਾਃ–ਕਰਯੋ। †ਪਾਃ–ਬਦਨ ਉਘਾਰਯੋ ਬਸਤਰ ਤੇ।

੩੨. [ਰਾਜੇ ਨੇ ਸਿੱਖ ਹੋਣਾ, ਲੱਕੜਾਂ ਭੇਜਨੀਆਂ, ਸਾਵਣ ਮੱਲ ਦਾ ਮਾਨ ਹਰਨਾ]

ਸ੍ਰੈਯਾ ਛੰਦ॥ ਭਯੋ ਅਨੰਦ ਬਿਲੰਦ ਸਭਿਨਿ ਕੈ ਮੰਗਲ ਗਾਵਹਿੰ ਅਨਿਕ ਪ੍ਰਕਾਰ। ਬਡ ਉਤਸਾਹ ਕਰਜੋ ਮਹਿਪਾਲਕ ਦੀਨਨਿ ਦੀਨਸਿ ਦਰਬ ਉਦਾਰ*। ਲਘੁ ਦੁੰਦਭਿ[1] ਗਨ ਸੰਗ ਨਫੀਰਨ[2] ਬਾਜਨਿ ਲਾਗੇ ਦੁਰਗ ਸੁ ਦ੍ਵਾਰ[3]। ਭਾਟ ਕਲਾਵਤਿ[4] ਕਰਤਿ ਰਾਗਧੁਨਿ, ਬਜਹਿੰ ਮ੍ਰਿਦੰਗ[5], ਰਬਾਬ, ਸਤਾਰ॥੧॥ ਮਹਾਂ ਅਮੰਗਲ ਪ੍ਰਥਮ ਹੁਤੋ ਜਹਿੰ ਤਹਿੰ ਤਬ ਮੰਗਲ ਰਚਹਿੰ ਬਿਸਾਲ।ਰਾਜਾ ਰਾਨੀ ਸਚਿਵ ਸਹਤ ਸਭਿ ਸਾਵਣ ਮਲ ਆਗੇ ਤਤਕਾਲ। ਹਾਥਨਿ ਜੋਰਿ ਅਕੋਰਨ ਅਰਪਹਿੰ ਗਰ ਪਹਿਰਾਈ ਫੂਲਨਿ ਮਾਲ। ਚਮਰੁ ਢੁਰਾਵਹਿੰ ਸੁਜਸ ਬਧਾਵਹਿੰ ਸੀਸਨਿਵਾਵਹਿੰ ਧਰਿਪਦਭਾਲ[6]॥੨॥ਸਿਵਕਾ[7] ਪਰ ਚਢਾਇ ਤਹਿੰ ਲਜਾਏ ਸੁੰਦਰ ਮੰਦਰ ਅੰਦਰ ਥਾਨ। ਸਾਦਰ ਡੇਰੇ ਕੋ ਕਰਵਾਯੋ ਖਾਨ ਪਾਨ ਸਭਿ ਦੀਨਸਿ ਆਨ।ਬਹੁਤ ਮੋਲ ਕੋ ਪਲੰਘ ਡਸਾਇਹੁ ਆਇ ਸਭਿਨਿ ਨੇ ਬੰਦਨ ਠਾਨਿ।ਜ਼ਰੀਦਾਰ ਗੁੰਫੇ[8] ਜਿਸ ਲਟਕਤਿ ਊਪਰ ਰੁਚਿਰ ਚੰਦੋਆ ਤਾਨਿ॥੩॥ਇੱਤਆਦਿਕ ਸੁਸ੍ਰੂਖਾ[9] ਕੀਨਸਿ ਮਹਿਮਾ ਪਿਖ ਸਗਰੇ ਬਿਸਮਾਇ।–ਗੁਰ ਸਮਰੱਥ ਮਹਾਂ ਸਭਿ ਰੀਤਿਨ ਨ੍ਰਿਪਸੁਤ ਮ੍ਰਿਤੁ ਕੋ ਦੀਨਿ ਜਿਵਾਇ–।ਕਿਤਿਕ ਦਿਵਸ ਮਹਿੰ ਨ੍ਰਿਪ ਸਿਖ ਹੋਯਹੁ ਪੁਨ ਸਭਿ ਸਿੱਖੀ ਕੇ ਮਗ ਆਇ।ਵਾਹਿਗੁਰੂ ਸਿਮਰਹਿੰ ਸੁਖ ਪਾਵਹਿੰ ਚਿਤ ਇੱਛਾ ਕਹਿ ਦੇਤਿ ਪੁਜਾਇ ॥੪॥ ਪੁਨ ਸਾਵਣ ਮਲ ਨ੍ਰਿਪ ਸੰਗ ਭਾਖਜੋ 'ਹਮਰੇ ਸਦਨ ਬਿਪਾਸਾ ਤੀਰ।ਚਾਹ ਦਾਰ ਦੀਰਘ ਕੀ ਤਿਹਠਾਂ[10] ਇਕਠਾਂ ਕਰਹੁ ਬਿਸਾਲ ਸ਼ਰੀਰ। ਥੋੜੇ ਬੰਧਹੁ ਕਾਸ਼ਟ ਗਨ ਕੇ ਦ੍ਰਿੜ ਕਰਿ ਬੀਚ ਡਾਰੀਏ ਨੀਰ। ਤਰਨ ਹਾਰ[11] ਨਰ ਸੰਗ ਸਿਧਾਵਹਿੰ ਸਨੇ ਸਨੇ ਤਰਿ ਪਾਇੰ ਬਿਹੀਰ[12]॥੫॥ ਗੋਇੰਦਵਾਲ ਨਗਰ ਤਟ ਊਪਰ ਤਹਾਂ ਜਾਇ ਸਗਰੋ ਨਿਕਸਾਇੰ'। ਇਮਿ ਸੁਨਿ ਭੂਪ ਹਰੀਪੁਰ ਕੇ ਤਬਿ ਬਹੁ ਨਰ ਦੀਨੇ ਕਾਰ ਲਗਾਇ। ਕਾਸ਼ਟ ਕੋ ਬਟੋਰ ਬਹੁਤੇਰਾ ਖਾਤੀ ਤੇ ਤਛਾਇ[13] ਚਿਰਵਾਇ। ਦੀਰਘ ਲੈ† ਲਕਰੀ ਕਰਿ ਸੰਚੈ ਅਨਿਕ ਭਾਂਤਿ ਸੁੰਦਰ ਘਰਿਵਾਇ[14]॥੬॥ਥੋੜੇ ਬੰਧਿ ਬਿਪਾਸਾ ਕੋ

[1]ਛੋਟੇ ਧੌਂਸੇ। [2]ਬੰਸਰੀ। [3]ਕਿਲੇ ਦੇ ਦਰ ਅੱਗੇ। [4]ਭੱਟ ਤੇ ਕਲੋਤ। [5]ਢੋਲ। [6]ਮੱਥਾ ਪੈਰਾਂ ਤੇ ਧਰਕੇ। [7]ਪਾਲਕੀ। [8]ਫੁੱਮਣ। [9]ਸੇਵਾ [ਸੰਸਾ: ਸ਼ੁਸ਼੍ਰੂਖਾ]। [10]ਬਹੁਤ ਲਕੜੀਆਂ ਦੀ ਲੋੜ ਹੈ ਓਥੇ। [11]ਤਾਰੂ। [12]ਤਰ ਕੇ ਵਹੀਰ ਪਾਰ ਲੰਘ ਚਲਦੇ ਜਾਣ। [13]ਕਾਠ ਨੂੰ ਬਹੁਤਾ ਇਕੱਠਾ ਕਰਵਾਕੇ ਤਰਖਾਣ ਤੋਂ ਤੱਛਵਾ ਕੇ। [14]ਘੜਵਾਕੇ, ਭਾਵ ਛਤੀਰੀਆਂ ਕਰਾਕੇ।

*ਪਾ:–ਅਪਾਰ। †ਪਾ:–ਲਘੁ।

ਬਿਚ ਨਰ ਕਰਿ ਸੰਗ ਸੁ ਦਿਏ ਚਲਾਇ।ਗੋਇੰਦਵਾਲ ਬਿਸਾਲ ਕਾਠ ਗਨ ਤਹਿੰ ਤੇ ਤੂਰਨ ਪਹੁੰਚੀ ਆਇ। ਵਹਿਰ ਨਿਕਾਸੀ ਸਤਿਗੁਰ ਹੇਰੀ, ਖਰੇ ਆਪ ਹੁਇ ਦਈ ਬੰਡਾਇ[1]। ਜਿਤਿਕ ਚਹਤਿਨਰ ਦਈ ਤਿਤਿਕਤਿਨ ਲੇ ਸਭਿ ਗਏ ਆਪਨੀ ਥਾਇੰ॥੭॥ਨਿਜ ਕੁਟੰਬ ਕੇ ਮਾਨਵ ਜੋਈ,ਬਿੱਪ੍ਰ ਬ੍ਰਿੰਦ, ਕੋ ਬਾਂਟ ਸੁ ਦੀਨਿ। ਬਾਈ ਜਾਤ ਜੁ ਖੱਤ੍ਰੀ ਕੁਲ ਕੀ[2] ਗੋਇੰਦਵਾਲ ਬਾਸ ਤਿਨ ਲੀਨ।ਸਰਬ ਜਾਤਿ ਸਿਖ ਸਦਨ ਕਰੇ ਤਹਿੰ ਤਿਨ ਕਾਸ਼ਟ ਲੇ ਨਿਜ ਘਰ ਕੀਨਿ। ਬਸਨ ਹਾਰ ਪੁਨ ਅਪਰ ਜਿ ਮਾਨਵ ਬਾਂਛਤਿ ਦੀਨਸਿ ਗੁਰੂ ਪ੍ਰਬੀਨ॥੮॥ ਸ਼੍ਰੀ ਗੁਰ ਅਮਰਦਾਸ ਹੁਇ ਠਾਂਢੇ, ਧਾਮਨਿ ਕੀ ਅਵਨੀ ਅਵ-ਲੋਕ[3]।ਜਥਾ ਜੋਗ ਬਾਂਟੀ ਸਭਿਹਿਨਿ ਕੋ,ਲੇਕਰਿ ਮੁਦਿਤ ਭਏ ਸਭਿਲੋਕ। ਆਪ ਆਪਨੇ ਰਚੇ ਸਦਨ ਸ਼ੁਭ ਜੋ ਗੁਰੁ ਦਈਸੁ ਲੀਨੀ ਰੋਕ[4]। ਬਡੇ ਭਾਗ ਜਿਨਿ ਭਾਲ ਹੁਤੇ ਤਬਿ ਬਸੇ ਨਗਰ ਮਹਿੰ ਸਦਾ ਅਸ਼ੋਕ॥੯॥ਸੁੰਦਰ ਸਲਿਤਾ ਤੀਰ ਬਿਪਾਸਾ[5] ਨੀਰ ਬਿਮਲ ਗੰਗਾ ਸਮ ਜਾਂਹਿ[6]।ਪਾਪ ਬਿਨਾਸ਼ਨ ਪਾਵਨ ਸੋ ਬਹੁ ਜਲ ਕੋ ਅੰਗ ਸਪਰਸ਼ੈ ਵਾਹਿ[7]। ਤਾਤਕਾਲ ਫਲ ਸਤਿਗੁਰ ਦਰਸ਼ਨ ਜਿਹਿ ਜੋਗੀ ਧਯਾਵਹਿ ਉਰ ਮਾਂਹਿ[8]। ਬੇਦ ਸਮਾਨ ਗਿਰਾ ਗੁਰ ਸੁਨਿਬੇ ਸਮਝਨਿ ਸੁਗਮ ਅਗਮ ਤਿਮ ਨਾਂਹਿ[9] ॥੧੦॥ ਦੇਗ ਹੋਇ ਸਗਰੇ ਦਿਨ ਗੁਰ ਕੀ ਸਰਬ ਜਾਤਿ ਭੋਜਨ ਕੋ ਖਾਇ।ਜੋ ਨਹਿ ਖਾਂਹਿ ਨ ਦਰਸ਼ਨ ਪਾਵਹਿ ਇਹੀ ਨੇਮ ਸਤਿਗੁਰ ਠਹਿਰਾਇ। ਬਚਹਿ ਅਹਾਰ ਜੁ ਲੰਗਰ ਮਾਂਹੀ ਸੋ ਸਭਿ ਗਊਅਨਿ ਦੇਹਿੰ ਖੁਲਾਇੰ। ਪਸੁ ਅਘਾਇ ਸ਼ੇਖ ਪੁਨ ਰਹਿ ਜੋ[10] ਸਰਬ ਬਿਪਾਸਾ ਮਹਿ ਦੇਂ ਪਾਇ॥੧੧॥ਨਿਸ ਮਹਿ ਸ਼ੇਖ ਰਹਿਨ ਨਹਿੰ ਪਾਵੈ ਅੰਨ ਦਰਬ ਜੋਤਿਕ ਚਲਿ ਆਇ।ਸਭਿ ਕੋ ਦੇਹਿੰ ਅਨੰਦਤਿ ਲੇਵੈਂ[11],ਦੇਗ ਬਿਖੈ ਤ੍ਰਿਪਤਹਿੰ ਤਹਿੰ ਖਾਇ। ਤਾਤਕਾਲ ਪੁਰਿ ਬਸਨੋ ਰੁਚਿਰ ਸੋ ਸ੍ਰੀ ਸਤਿ-ਗੁਰ ਜਹਿੰ ਆਪ ਬਸਾਇ[12]।ਜੋ ਧਰਿ ਆਇ ਕਾਮਨਾ ਮਨ ਮਹਿੰ ਦਰਸ਼ਨ

[1]ਵੰਡ ਦਿੱਤੀ। [2]ਖੱਤ੍ਰੀਆਂ ਦੀਆਂ ਜਾਤਾਂ (ਵਿਚੋਂ) ਬਾਈ ਜਾਤਾਂ (ਦੇ ਪੁਰਸ਼)। [3]ਘਰਾਂ ਦੀ ਜ਼ਿਮੀਂ ਦੇਖਕੇ। [4]ਭਾਵ ਥਾਂ ਮੱਲ ਲਈ। [5]ਬਿਆਸਾ। [6]ਜਿਸਦਾ। [7]ਉਸ ਨੂੰ ਛੁਹਿਆਂ। [8]ਭਾਵ ਗੰਗਾ ਦੇ ਸ਼ਨਾਨ ਦਾ ਫਲ ਮੁਕਤੀ ਸਮਝਦੇ ਹਨ, ਏਥੇ ਇਸ਼ਨਾਨ ਕਰਦਿਆਂ ਤਤਕਾਲ ਫਲ ਮਿਲਦਾ ਹੈ ਜਿਸ ਸਰੂਪ ਨੂੰ ਜੋਗੀ ਧਯਾਨ ਲਾ ਲਾ ਧਯਾਉਂਦੇ ਹਨ ਸੋ ਗੁਰੂ ਅਮਰ ਦੇਵ ਦੇ ਰੂਪ ਵਿਚ ਪਰਤੱਖ ਦਿੱਸ ਪੈਂਦਾ ਹੈ। [9]ਜਿਸ ਵੇਦ ਵਾਂਙੂ ਕਠਨ ਨਹੀਂ (ਬਾਣੀ)। [10](ਜੇ) ਪਸ਼ੂਆਂ ਨੂੰ ਰਜਾਕੇ ਕੁਛ ਬਚ ਰਹੇ। [11]ਸਭ ਨੂੰ ਦੇ ਦੇਂਦੇ ਹਨ, (ਲੈਣ ਵਾਲੇ) ਅਨੰਦ ਹੋਕੇ ਲੈਂਦੇ ਹਨ। [12]ਵਸਦੇ ਹਨ (ਅ) ਜਿਸਨੂੰ ਵਸਾਇਆ ਹੈ।

ਪਰਸਤਿ ਸੋ ਨਰ ਪਾਇ॥੧੨॥ਉਤ ਸਾਵਨ ਕੀ ਕਥਾ ਕੁਛਕ ਹੈ ਸ਼ੋਭਾ ਸੁਨਹੁ ਸੁਜਸੁ ਗੁਰ ਕੇਰਿ । ਸਾਦਰ ਬਾਸ ਹਰੀ ਪੁਰ ਕੀਨਸਿ ਮਨਤਾ* ਜਿਸ ਕੀ ਹੋਤਿ ਬਡੇਰ। ਜਬ ਰਾਜਾ ਤਿਹ ਚਰਨ ਪਖਾਰੇ ਅਪਰਨ ਕੀ ਗਿਨਤੀ ਕਯਾ ਹੋਰਿਬੰਦਨ ਕਰਹਿਂ ਬ੍ਰਿੰਦ ਨਰ ਮਿਲਿਮਿਲਿ ਕਰ ਜੋਰਹਿਂ ਕਰਿ ਭਾਉ ਘਨੇਰ[1] ॥ ੧੩ ॥ ਧਰਹਿਂ ਕਾਮਨਾ ਜਾਚਹਿਂ[2] ਆਨਿ[3] ਜੁ ਤਿਸ ਰੁਮਾਲ ਤੇ ਪੂਰ ਕਰੰਤਿ। ਸੁਤ ਬਿਤ ਕੀ ਕੈ ਤਨ ਅਰੋਗ ਕੀ ਇੱਤ੍ਯਾਦਿਕ ਪ੍ਰਾਪਤਿ ਹਰਖੰਤਿ।ਪਾਇਨ ਪਾਸ ਉਪਾਇਨ[4] ਅਰਪਤਿ ਸਰਬਦੇਸ਼ ਨਰ ਜਸੁ ਉਚ-ਰੰਤਿ। ਸਿੱਖੀ ਬਿਥਰੀ ਸਾਵਨ ਮਲ ਕੀ ਅਜ਼ਮਤ ਹੋਰਤਿ ਉਰ ਬਿਸਮੰਤਿ ॥੧੪॥ਰਾਜਾ ਰਾਨੀ ਤ੍ਰਾਸ ਕਰਤਿ ਬਹੁ ਸੇਵਹਿਂ ਨਿਤ ਹੁਇ ਕਰਿ ਅਨੁਸਾਰ। ਬਹੁਤ ਮੋਲ ਕੇ ਬਸਤ੍ਰ ਮੰਗਾਵੈਂ ਕਰਿਵਾਵੈਂ ਪੋਸ਼ਸ਼ ਸਭਿ ਚਾਰੁਭੋਜਨ ਮਹਿਂ ਅਮੇਜ਼ ਕਰਿ[5] ਮੇਵੇ ਸ਼ੁਭ ਸ਼ਾਦਨਿ ਕੋ ਦੇਤਿ ਅਹਾਰ।ਠਾਂਢੇ ਰਹੈਂ ਦਾਸ ਹਿਤ ਸੇਵਾ ਹੁਕਮ ਦੇਹਿਂ ਸੋ ਕਰਹਿਂ ਸੁਧਾਰਿ[6]॥੧੫॥ਅਸ ਪਦ ਊਚੋ ਜਬਹਿ ਪਹੁਚੋ ਚਿਤ ਮਹਿਂ ਚਿਤਵਤਿ ਭਾ ਇਸਿ ਭਾਇ।–ਕਾਰਜ ਸੁਧਰ ਗਯੋ ਸਭਿ ਗੁਰਕੋ ਪਹੁੰਚਾਏ ਕਾਸ਼ਟਸਮੁਦਾਇ।ਪੁਰਿਕੇ ਘਰ ਸਭਿਉਸਰ ਪਰਹਿੰਗੇ ਬਹੁਰੋਕੁਛ ਬਾਕੀ ਬਚ ਜਾਇ। ਗੋਇੰਦਵਾਲ ਉਚਿਤ ਹੈ ਚਲਿਬੋ ਦਰਸਹਿਂ ਸਤਿਗੁਰ ਪੰਕਜ ਪਾਇ[7]॥੧੬॥ਤਊ ਏਕ ਚਿੰਤਾ ਤਹਿਂ ਜੈਬੇ ਇਸ ਰੁਮਾਲ ਤੇ ਅਜ਼ਮਤ ਵਾਨ[8]। ਢਿਗ ਪਹੁੰਚੇ ਗੁਰ ਲੇਵਹਿੰਗੇ ਇਹੁ, ਕਾਰਜਭਯੋਪੂਰ, ਉਰਜਾਨਿ। ਸ਼ਕਤਿਹੀਨ ਹੁਇ ਹੌਂ ਤਿਸ ਛਿਨ ਮਹਿਂ ਬਹੁਰ ਨ ਕਰਿਹੈ ਕੋ ਮਮ ਮਾਨ। ਬਡਿਆਈ ਗੁਰ ਕੀ ਤਥਿ ਬਿਦਤਹਿ ਮੈਂ ਬਨ ਜਾਵੌਂ ਅਪਰ ਸਮਾਨ[9]॥੧੭॥ ਇਹਾਂ ਰਹੇ ਹੀ ਬਨੈ† ਬਾਰਤਾ ਪ੍ਰਜਹਿਂ ਲੋਕਬਿਲੋਕਿ ਮਹਾਨ।ਸੇਵਹਿਂ ਸਰਬ ਨ੍ਰਿਪਤ ਤੇ ਆਦਿਕ ਅਰਪਹਿਂ ਅਨਿਕ ਉਪਾਇਨ ਆਨਿ[10]। ਗੋਇੰਦਵਾਲ ਗਏ ਕਯਾ ਪ੍ਰਾਪਤਿ ਬਨਸੋ ਰਹੋਂ ਗੁਰ ਇਸ ਹੀ ਥਾਨ। ਚਹੋਂ ਸੁ ਅਜ਼ਮਤ ਤੇ ਸਭਿ ਪਾਵੈਂ ਕੀਰਤਿ ਬਿਦਤਹਿ ਬਹੁਤ ਜਹਾਨ–॥ ੧੮ ॥ ਇਮ ਦ੍ਰਿੜ੍ਹ

[1]ਬਹੁਤਾ ਪ੍ਰੇਮ ਕਰਕੇ। [2]ਮੰਗਣ। [3]ਆਕੇ। [4]ਚਰਨਾਂ ਕੋਲ ਭੇਟਾ। [5]ਮਿਲਾ ਕਰਕੇ। [6]ਚੰਗੀ ਤਰ੍ਹਾਂ ਧਾਰਨ ਕਰਦੇ ਹਨ। (ਅ) ਸੁਧਾਰ ਕੇ, ਭਾਵ ਚੰਗੀਤਰ੍ਹਾਂ ਕਰਦੇ ਹਨ । [7]ਚਰਨ ਕਵਲ। [8]ਤਾਂਬੀ ਉਥੇ ਜਾਣ ਵਿਚ ਇਕ ਚਿੰਤਾ ਹੈ ਕਿ ਇਸ ਰੁਮਾਲ ਕਰਕੇ ਹੀ ਮੈਂ ਕਰਾਮਾਤੀ ਹਾਂ [9]ਹੋਰਨਾਂ ਜਿਹਾ। [10]ਲਿਆਕੇ।

*ਪਾ:–ਮੰਨਤ।

†ਪਾ:–ਇਹਾਂ ਰਹੇ ਨਹੀਂ ਬਨੈ=ਭਾਵ ਰੁਮਾਲ ਬਿਨਾਂ ਇਥੇ ਰਿਹਾਂ।

ਚਿਤ ਮਹਿੰ ਕਰਿ ਤਹਿੰ ਠਹਿਰਜੋ–ਨਹਿੰ ਜਾਵੋਂ ਅਬ ਗੋਇੰਦਵਾਲ–। ਕਿਤਿਕ ਮਾਸ ਬਸਤੇ ਤਹਿੰ ਬੀਤੇ ਅੰਤਰਯਾਮੀ ਗੁਰੂ ਬਿਸਾਲ।ਜਾਨਜੋਚਿਤ ਬਿਕਾਰ ਜੁਤਿ[1] ਤਿਸ ਕੋਪਠਜੋ ਹੁਕਮ ਨਾਮਾ ਤਿਸਿ ਕਾਲ। ਪਠਿ ਕਰਿਕੁਛ ਵਿਲਾਉ[2] ਲਿਖਿ ਭੇਜਜੋ 'ਆਵਨ ਦੇਤਿ ਨਹੀਂ ਮਹਿਪਾਲ ॥ ੧੯ ॥ ਕੇਤਿਕ ਦਿਨ ਮਹਿੰ ਦਰਸ਼ਨ ਕਰਿਹੌਂ[3] ਸ਼੍ਰੀ ਸਤਿਗੁਰ ਸੁਨਿਜਾਨਵਲਾਉ।–ਅਜ਼ਮਤ ਜੁਕਤਿ ਰੁਮਾਲ ਸੁ ਤਤਛਿਨ ਗੋਇੰਦਵਾਲ–ਚਹਜੋ–ਚਲਿ ਆਉ[4]–। ਚਿਤਵਨ ਤੇ ਤੂਰਨ ਹੀ ਆਯਹੁ ਛੂਛੋ ਸਾਵਨ ਤਹਾਂ ਰਹਾਉ। ਜਾਨਿ ਗੁਰੂ ਗਤਿ ਬਹੁਤ ਬਿਸੂਰਤਿ–ਮੈਂ ਕੁਕਰਮ ਹੀ ਲਿਯੋ ਕਮਾਉ[5]–॥ ੨੦ ॥ ਦਿਨ ਦੁਇ ਚਤੁਰ ਬਿਸੂਰਤ ਬੀਤੇ ਪੁਨ ਮਨ ਮਹਿੰ ਸਮਝਜੋ ਇਸ ਭਾਇ–ਰਾਜਾ ਰਾਨੀ ਸਚਿਵ ਪ੍ਰਜਾ ਜੁਤ ਮੈਂ ਅਬ ਚਲਹੁੰ ਪਰਹੁੰ ਗੁਰ ਪਾਇ। ਭੂਲ ਕਰੋਂ ਬਖਸ਼ਾਵਨ ਸਗਰੀ ਅਹੈਂ ਬਿਸਾਲ[6] ਨ ਕੁਛ ਮਨ ਲਜਾਇੰ। ਸਭਿ ਸੰਗਤ ਜੁਤਿ ਸ਼ਰਨੀ ਪਰਿਹੌਂ ਬਿਨਤੀ ਕਰਿਹੌਂ ਥਿਰ ਅਗਵਾਇ॥੨੧॥ਬਡ਼ਿਅਨਿ ਕੀ ਰਿਸ ਅਗਨੀ ਸਮਸਰ ਬਿਨੈ ਨੀਰ[7] ਤੇ ਹੋਵਤਿ। ਸ਼ਾਂਤਿ ਅਵਰ ਉਪਾਵ ਨਹੀਂ ਕੁਛ ਬਨਿ ਹੈ, ਕਰਹਿੰ ਜਿ ਬਲ ਛਲ ਘ੍ਰਿਤ ਪਰ ਜਾਤਿ[8]–। ਇਹ ਮਤਿ ਦ੍ਰਿਡ਼੍ਹ ਕਰਿ ਕਹਜੋ ਨ੍ਰਿਪਤਿ ਕੋ 'ਹਮਰੇ ਬਡੇ ਤਹਾਂ ਅਵਦਾਤਿ[9]। ਕ੍ਰਿਪਾ ਪਾਇ ਤਿਨ ਕੀ ਮੈਂ ਆਯਹੁ ਬਸਜੋ ਬਹੁਤ ਸਭਿਕੋ ਸੁਖਦਾਤਿ॥੨੨॥ ਅਬਿ ਦਰਸ਼ਨ ਹਿਤ ਮੈਂ ਚਲਿ ਜੈ ਹੌਂ ਤੁਮਭੀ ਚਲਿ ਕਰਿ ਪਰਸਹੁਪਾਇ ਅਤਿ ਪੁਨੀਤ ਹੈ ਮੇਲ ਤਿਨਹੁੰ ਕੋ ਲੋਕ ਪ੍ਰਲੋਕ ਭਲੋ ਹੁਇ ਜਾਇ।ਉੱਤਮ ਅਧਿਕ ਅਕੋਰਨ ਕੋ ਲਿਹੁ ਗੁਰ ਪ੍ਰਸੰਨਤਾ ਤੇ ਸੁਖ ਪਾਇ।ਸਭਿ ਰਣਵਾਸ[9] ਸਚਿਵ ਅਰੁ ਸੈਨਾ ਪ੍ਰਜਾ ਲੋਕਸੰਗੈ ਸਮੁਦਾਇ'॥੨੩॥ਨ੍ਰਿਪ ਕਰ ਜੋਰੇ ਮਾਨ ਬਾਰਤਾ ਭਜੋ ਤਯਾਰ ਸਭਿਹੀ ਸੰਗ ਲੀਨਿ। ਸਾਵਣਮਲ ਹਿਤ ਸਿਵਕਾ ਦੀਨਸਿ ਗਜਬਾਜੀ ਰਚਿ ਸਾਜਨਵੀਨ।ਬਹੁ ਡੋਰੇ*[10]ਮਹਿਖੀ[11]ਤੇਆਦਿਕ ਚਢਿ ਚਾਲੀ ਉਰ ਆਨੰਦ ਕੀਨਿ। ਭਯੋ ਉਮਾਹ ਸਭਿਨਿ ਕੇ ਮਨ ਮਹਿੰ –ਦਰਸ਼ਨ ਦੇਖਹਿੰ ਗੁਰੂ ਪ੍ਰਬੀਨ–॥੨੪॥ ਸਨੇ ਸਨੇ ਸਭਿ ਮਾਰਗ ਉਲੰਘੇ

---

[1]ਵਿਕਾਰਾਂ ਵਾਲਾ (ਹੋ ਗਿਆ ਹੈ) । [2](ਸਾਵਣ ਨੇ ਹੁਃ ਨਾਮਾ) ਪੜ੍ਹਕੇ ਕੁਛ ਬਹਾਨਾ । [3]ਆਵੇ । [4]ਭਾਵ ਆਗਿਆ ਭੰਗ ਕੀਤੀ ਹੈ । [5]ਵਿਸ਼ਾਲ (ਚਿਤ ਵਾਲੇ) ਹਨ, ਭਾਵ ਜਿਥੇ ਸਦਾ ਬਖਸ਼ਸ਼ ਵੱਸਦੀ ਹੈ । [6]ਬੇਨਤੀ ਰੂਪ ਪਾਣੀ ਨਾਲ । [7] ਅੱਗ ਉੱਤੇ) ਘਿਉ ਮਾਨੋ ਪੈ ਜਾਂਦਾ ਹੈ। [8]ਪ੍ਰਗਟ । [9]ਰਾਣੀਆਂ । [10]ਡੋਲੇ । [11]ਪਟਰਾਣੀ । [ਸੰਸਃ, ਮਹਿਖੀ] । *ਪਾਃ–ਡੋਹੇ=ਤੰਬੂ ।

ਗੋਇੰਦਵਾਲ ਪੁਰੀ ਕੋ ਆਇਨਦੀ ਬਿਪਾਸਾਕੇ ਤਟ ਉਤਰੇ ਨ੍ਰਿਪ ਮਹਿਖੀ ਸੈਨਾ ਸਮੁਦਾਇਧੀਰ ਦਿਲਾਸਾ ਦੇ ਕਰਿ ਤਬਿਹੀ ਸਾਵਣਮੱਲ ਪੁਰੀ ਪ੍ਰਵਿਸ਼ਾਇ। ਮਿਲਨੋ ਮੇਲੀਅਨਿ ਸਿਖ ਸਭਿ ਸੰਗਤਿ ਕੁਸ਼ਲ ਪ੍ਰਸ਼ਨ ਕਰਿ[1] ਉਰ ਹਰਖਾਇ ॥੨੫॥ ਪੁਨ ਸਤਿਗੁਰ ਕੇ ਦਰਸ਼ਨ ਕਾਰਨ ਕੁਛਕ ਲਾਜ ਜੁਤਿ ਗਮਨਨੋ ਪਾਸ। ਪਗ ਪੰਕਜ ਪਰ ਸਿਰ ਕੋ ਧਰਿ ਕਰਿ ਕੀਨ ਬੰਦਨਾ ਭਾਉ ਪ੍ਰਕਾਸ਼।'ਮੈ ਰਾਵਰਿ ਕੋ ਸਿਖ ਅਰ ਸੁਤ ਸਮ ਸੇਵਕ ਸਦਾ ਏਕ ਓਰਆਸ। ਲਘੁ ਬਿਗਾਰ ਦੇ[2], ਬਡੇ ਸੁਧਾਰਹਿੰ, ਛਿਮਾ ਕਰਹਿੰ ਅਪਨੋ ਲਖਿ ਤਾਸੁ[3] ॥ ੨੬ ॥ ਸਿੱਖਜਾ ਦੇਤਿ ਦੁਲਾਰਤਿ ਸੁਤ ਕੋ ਅਵਗੁਨ ਮਨ ਮਹਿੰ ਧਰਹਿੰ ਨ ਕੋਇ। ਉਪਜਹਿ ਲਾਜ ਬਡਨ ਕੇ ਹੀਅਰੇ ਸਿਖ ਸੇਵਕ ਸੁਤਿ* ਖੋਟ[4] ਜਿ ਹੋਇ। ਬਖਸ਼ਹਿੰ ਖਤਾ[5] ਬਿਰਦ ਨਿਜ ਜਾਨਹਿੰ, ਤੁਮ ਅੰਤਰਯਾਮੀ ਸਭਿ ਜੋਇ।ਕਹੌਂ ਕਹਾਂ ਤੁਮ ਜਾਨਹੁ ਸਗਰੀ'ਇਮਿ ਕਹਿ ਜੋਰ ਰਹਨੋ ਕਰਦੋਇ ॥੨੭॥ਸ਼੍ਰੀ ਸਤਿਗੁਰ ਮੁਸਕਾਨੇ ਪਿਖਿਕੈ ਕ੍ਰਿਪਾ ਸਿੰਧੁ ਕਰਿ ਕ੍ਰਿਪਾ ਬਖਾਨ। 'ਸਿਖ,ਸੇਵਕ,ਸੁਤ ਅਹੈਂ ਜਿ ਮੇਰੇ ਤਿਨ ਕੋ ਚਹੌਂ ਕਰਨ ਕੱਲਯਾਨ। ਤੁਵ ਮਨ ਮਹਿੰ ਹੈਕਾਰ ਬਯਾਧਿ[6] ਭੀ ਤਿਸ ਹਰਿਬੇ ਹਿਤ ਇਮਿ ਕ੍ਰਿਤ ਠਾਨਿ'। ਲਿਯੋਰੁਮਾਲਨ ਕਰਿਚਿਤਚਿੰਤਾ,ਅਬਿਭੀਤੁਝ ਦੈਹੌਂ ਬਹੁ ਦਾਨ॥੨੮॥ਦੇਖ ਹਰੀ ਪੁਰ ਸਹਤ ਨ੍ਰਿਪਤਿ ਜੁਤ ਇਹੁ ਸੰਗਤਿ ਸਗਰੀ ਤੁਝ ਦੀਨ। ਚਿਰੰਕਾਲ ਸੁਖ ਭੋਗਹੁ ਬਨਿ ਗੁਰ† ਮੇਰੀ ਦਾਤ ਨ ਹੋਵਹਿ ਹੀਨ। ਰਹੋ ਕੁਸ਼ਲ ਸੋਂ ਸਭਿ ਕੁਛ ਪਾਵਹੁ ਪੁਨ ਪ੍ਰਲੋਕ ਮੈਂ ਨਿਜ ਢਿਗ ਕੀਨ। ਨ੍ਰਿਭੈ ਫਿਰਹੁ ਸਭਿ ਭੂਤਪ੍ਰੇਤ ਜੇ ਛਾਕਨ[7]ਆਦਿ ਸੁ ਤੋਹਿਅਧੀਨ॥੨੯॥ਗੁਪਤਰਹਤਿ ਜੋ ਸ਼ਕਤਿ ਜੁਕਤਿ ਬਡ ਮਮ ਬਖਸ਼ਿਸ਼ ਤੇ ਤੁਝ ਢਿਗ ਆਈ। ਚਿਤ ਮਹਿੰ ਚਹਹੁ ਕਰਾਵਹੁ ਤਿਨ ਤੇ ਨਹਿੰ ਆਗਯਾ ਕੋ ਸਕਹਿੰ ਮਿਟਾਇ।ਨਿਸਦਿਨ ਸੇਵਹਿੰ ਸਗਰੇ ਤੋ ਕਹੁ ਮਮ ਸੇਵਾ ਤੇ‡ ਇਹੁ ਫਲ ਪਾਇ।ਬਨਿ ਗੁਰਚਰਨ ਪੁਜਾਵਹੁ ਸਭਿ ਤੇ ਅਪਰ ਨ ਸ਼ੰਕਾ ਕੁਛ ਮਨ ਲਯਾਇ॥੩੦॥ ਮਮ ਰੁਮਾਲ

---

[1]ਸੁਖਸਾਂਦ ਪੁੱਛਕੇ। [2]ਛੋਟੇ ਢਿਗਾੜ ਦਿੰਦੇ ਹਨ।[3]ਉਸਨੂੰ ਆਪਣਾ ਜਾਣਕੇ।[4]ਖੋਟ ਵਾਲਾ।[5]ਭੁੱਲ। [6]ਰੋਗ। [7](ਉਸ ਰੋਗ ਦੇ) ਨਾਸ਼ ਕਰਨ ਵਾਸਤੇ ਸ਼ੈਉਂ ਕੀਤਾ ਹੈ। [8]ਭੈਣਾਂ। *ਪਾਃ–ਜੁਤਿ।

†ਦੇਖੋ ਰਾਜੇ ਸ਼ਿਵਨਾਭ ਨੂੰ ਮੰਜੀ ਦੇਣ ਦੇ ਪ੍ਰਸੰਗ ਵਿਖੇ–ਮੰਜੀ–ਪਦ ਦਾ ਅਰਥ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧਯਾਯ ੪੯ ਅੰਕ ੧੩। ਪੁਨਾ:–ਸ਼੍ਰੀ ਗੁਰ ਨਾਨਕ ਪ੍ਰਕਾਸ਼ ਉਤਰਾਰਧ, ਅਧਯਾਯ ੯, ਅੰਕ ੫੬, ਪਦ–ਗੁਰ–ਦੀ ਹੇਠਲੀ ਟੂਕ। ‡ਪਾ–ਕੇ।

ਤੇ ਸਿੱਧਾਂ ਸਗਰੀ ਭਯੋ ਤੋਹਿ ਮਨ ਤਿਨ ਮਹਿੰ ਲੀਨ[1]। ਪਾਇ ਭਯੋ ਹੈਂਕਾਰ ਤਿਨਹੁ ਤੇ ਭਗਤਿ ਪੰਥ ਤੇ ਹੋਯਹੁ ਹੀਨ। ਗਤਿ ਪ੍ਰਲੋਕ ਬਿਗਰੇ ਹੈ[2] ਤਿਨ ਤੇ ਯਾਂਤੇ ਮੈਂ ਸਭਿ ਲੀਨਸਿ ਛੀਨ। ਰੱਛਨਾ ਕਰੀ ਸਕਲ ਬਿਧਿ ਤੇ ਤੁਵ ਅਬਿਸਿਮਰਹੁ ਸਤਿਨਾਮ,ਪ੍ਰਬੀਨ*'॥੩੧॥ਦੋਹਰਾ॥ਇਸਬਿਧਿ ਅਪਨੋ ਜਾਨਿ ਕੈ ਸੁਖ ਦੀਨਸਿ ਦੁਇ ਲੋਕ। ਧੰਨ ਧੰਨ ਸ਼੍ਰੀ ਗੁਰ ਅਮਰ ਸਿਮਰਹੁ ਕਰੈਂ ਅਸ਼ੋਕ ॥ ੩੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸਾਵਣ ਮਲ ਸ਼੍ਰੀ ਗੁਰ ਸੰਗ ਮਿਲਨ' ਪ੍ਰਸੰਗ ਬਰਨਨੰ ਨਾਮ ਦੋਇ ਤ੍ਰਿੰਸਤੀ ਅੰਸੂ ॥ ੩੨ ॥

੩੩ [ਰਾਜੇ ਨੇ ਵਿਦਾ ਹੋਕੇ ਹਰੀ ਪੁਰ ਜਾਣਾ ਤੇ ਸੱਚਨ ਸੱਚ ਦਾ ਪ੍ਰਸੰਗ]

ਦੋਹਰਾ॥ ਜੁਗ ਲੋਕਨਿ ਸੁਖ ਦਾਤਿ ਲਹਿ ਸਾਵਣ ਮਲ ਹਰਖਾਇ। ਮਹਿਮਾ ਜਾਨੀ ਗੁਰੂ ਕੀ–ਅਪਰ ਨ ਕੋ ਅਧਿਕਾਇ ॥੧॥ ਸ੍ਰੈਯਾ ਛੰਦ॥ ਜਥਾ ਜੋਗ ਸ਼੍ਰੀ ਸਤਿਗੁਰ ਕੀਨਸਿ ਮਮ ਮਨ ਕੋ ਨਾਸਜੋ ਹੈਂਕਾਰ। ਸੰਗਤਿ ਦਈ ਗੁਪਤਿ[3] ਬਸਿ ਹੋਏ ਕਾਰਜ ਸਗਰੇਦਏ ਸੁਧਾਰਿ–।ਮੁਦਿਤ ਹੋਇ ਕਰਿ ਬਿਨੈਬਖਾਨੀ 'ਆਯੋ ਭੂਪ ਸਹਤ ਪਰਵਾਰ। ਸੈਨਾ ਪ੍ਰਜਾ ਸਚਿਵ ਸੰਗ ਸਗਰੇ ਮਹਿਖੀ[4] ਆਦਿਕ ਔਰ ਜਿ ਦਾਰ[5]॥੨॥ ਆਗਜਾ ਰਾਵਰ ਕੀ ਅਬਿ ਹੋਵਹਿ ਦਰਸ਼ਨ ਕਰਹਿੰ ਸਮੀਪੀ ਆਨਿ। ਅਭਿਲਾਖਾ ਤਿਨ ਪੂਰਨ ਪ੍ਰਾਪਤਿ[6] ਕਰਹਿੰ ਬਿਲੋਚਨ ਸਫਲ ਮਹਾਨ। ਹੋਹਿੰ ਪੁਨੀਤ, ਪਾਪ ਸਭਿ ਨਾਸਹਿੰ, ਪਾਵਹਿੰ ਪੁੰਨ ਬੇਦਨਾਠਾਨਿ।ਸ਼ਰਧਾ ਧਰਿਧੁਰਿ ਤੇ ਇਹ ਗਮਨਜੋ ਤੁਮ ਅੰਤਰਜਾਮੀ ਸਭਿ

---

[1]ਤੇਰਾ ਮਨ (ਉਨ੍ਹਾਂ ਸਿੱਧੀਆਂ ਵਿਚ) ਹੀ ਮਗਨ ਹੋ ਗਿਆ। [2](ਤੇਰੀ) ਪ੍ਰਲੋਕ ਦੀ ਗਤੀ ਵਿਗੜ ਜਾਣੀ ਸੀ। [3]ਗੁਪਤ ਰੂਹਾਂ, ਗੁਪਤ ਸ਼ਕਤੀਆਂ। [4]ਪਟਰਾਣੀ । [5]ਇਸਤ੍ਰੀਆਂ। [6]ਸੰਪੂਰਨ ਕਾਮਨਾਂ ਪ੍ਰਾਪਤ (ਹੋਣ)।

*ਸਾਵਣ ਮਲ ਨੇ ਸਮਝਿਆ ਕਿ ਸਤਿਗੁਰ ਦੇ ਵਰ ਨਾਲ ਜੋ ਆਤਮਕ ਸ਼ਕਤੀਆਂ ਪ੍ਰਾਪਤ ਹੋਈਆਂਹਨਇਹ ਸੰਸਾਰਕ ਪਦਾਰਥਾਂ ਵਾਂਙੂ ਪਾਸ ਰਖਣੀਆਂਤੇ ਵਰਤਣੀਆਂਹੀ ਪਰਮਾਰਥ ਹੈ। ਫਲ ਹੋਇਆ ਹੰਕਾਰ ਤੇ ਬੇਮੁਖਤਾਈ। ਸਤਿਗੁਰੂ ਨੇ ਮਿਹਰ ਕਰਕੇ ਉਸ ਨੂੰ ਸੱਖਣਾਂ ਕਰਕੇ ਮਦ ਦੂਰ ਕੀਤਾ, ਜਦ ਸਮਝ ਆਈ ਤਾਂ ਫਿਰ ਦੱਸਿਆ ਕਿ ਤੂੰ ਭਗਤੀ ਮਾਰਗ ਤੋਂ ਪਤਿਤ ਹੋ ਗਿਆ ਸੈਂ। ਭਗਤੀ ਮਾਰਗ ਹੈ ਵਾਹਿਗੁਰੂ ਨੂੰ ਪਿਆਰ ਕਰਨਾ, ਆਪਣੀ ਕਲਿਆਨ ਦੇ ਯਤਨ ਵਿਚ ਰਹਿਣਾ, ਜੀਵਨ ਮੁਕਤੀ ਪ੍ਰਾਪਤ ਹੋਏ ਤਾਂ ਨਾਮ ਦਾਨ ਦੇਕੇ ਜਗਤ ਤਾਰਨਾ। ਇਹ ਸਮਝ ਦਾਨ ਕਰਕੇ ਸਤਿਨਾਮ ਵਿਚ ਲਾਕੇ ਫੇਰ ਕਿਹਾ ਕਿ ਆਤਮ ਸਤਿਆ ਪ੍ਰਾਪਤ ਰਹੇਗੀ। ਹੁਣ ਸਾਵਣ ਮਲ ਨਾਮੀ ਤੇ ਭਗਤ ਪੁਰਖ ਹੋ ਗਿਆ ਹੈ। ਸਿਧੀਆਂ ਨੂੰ ਹਉਂ ਦੀ ਸੇਵਾ ਵਿਚ ਨਹੀਂ ਵਰਤੇਗਾ, ਪਰ ਸਾਈਂ ਦੀ ਰਜ਼ਾ ਦੇ ਇਸ਼ਾਰੇ ਵਿਚ ਸਾਈਂ ਦੇ ਕੰਮਾਂ ਵਿਚ ਵਰਤੇਗਾ।

ਜਾਨਿ'॥੩॥ ਸ਼੍ਰੀ ਗੁਰ ਅਮਰਦਾਸ ਕਰਿ ਕਰੁਨਾ ਕਹਜੋ 'ਦੇਗ ਤੇ ਭੋਜਨ ਖਾਇਨਰ ਸੰਗੀ ਸਭਿ ਹੀ ਸੰਗ ਆਨੈ ਇਸਤ੍ਰੀ ਰੂਪ ਨ ਆਵਨਿ ਪਾਇ*'। ਪੁਨ ਸਾਵਣ ਅਰਦਾਸ ਬਖਾਨੀ 'ਮਹਾਂਰਾਜ ਸੁਨੀਅਹਿ ਸੁਖਦਾਇ। ਚਿਤ ਆਸਾ ਧਰਿ ਅਧਿਕ ਪ੍ਰੇਮ ਕਰਿ ਕਹਿ ਨ੍ਰਿਪ ਸੋਂ ਆਈ ਸਮੁਦਾਇ॥ ੪॥ ਕਰਹੁ ਆਪ ਅਭਿਲਾਖਾ ਪੂਰਨ ਚਹਤਿ ਦੂਰ ਤੇ ਪਹੁੰਚੀ ਆਇ। ਹੁਇ ਨਿਰਾਸ ਬਿਨਦਰਸ਼ਨ ਗਮਨਹਿਂ[1] ਬਹੁਤ ਬਿਸੂਰਹਿਂਗੀ[2] ਦੁਖ ਪਾਇ। ਦਯਾ ਕਰਨਕੋ ਬਿਰਦ ਸੰਭਾਰਹੁਆਇਸੁ ਦੇਹੁ ਸਕਲ ਦਰਸਾਇਂ[3]।ਧਰੈਂ ਭਾਵਨੀ[4] ਸਕਲ ਭਾਮਨੀ[5] ਗੁਰ ਜੀ ਪਠਵਹੁ† ਤਿਨੈ ਬੁਲਾਇ'॥ ੫॥ ਤਬਿ ਸਤਿ-ਗੁਰ ਆਇਸੁ ਇਮਿ ਕੀਨਸਿ 'ਜਿਤਿਕ ਭਾਰਜਾ ਨ੍ਰਿਪ ਕੀ ਹੋਇਂ। ਦਾਸੀ ਆਦਿ ਅਪਰ ਜੇ ਦਾਰਾ ਰੰਗਦਾਰ ਅੰਬਰ ਲੇ ਜੋਇ। ਸਭਿ ਸੋਂ ਕਹਹੁ ਸ੍ਵੇਤ

---

[1]ਜਾਵਣਗੀਆਂ। [2]ਝੁਰਨਗੀਆਂ। [3]ਸੱਭੇ ਦਰਸ਼ਨ ਕਰ ਲੈਣ। [4]ਸ਼ਰਧਾ। [5]ਇਸਤ੍ਰੀਆਂ।

*ਕਵੀ ਜੀ ਨੇ ਇਸੇ ਰਾਸ ਦੇ ਅੰਸੂ ੪੨ ਤੇ ੬੩ ਵਿਚ ਦੋ ਹੋਰ ਇਸਤ੍ਰੀਆਂ ਦਾ ਸਤਿ-ਗੁਰੂ ਜੀ ਦੇ ਹਜ਼ੂਰ ਆਉਣ ਦਾ ਜ਼ਿਕਰ ਕਰਦੇ ਹੋਏ ਲਿਖਿਆ ਹੈ ਕਿ ਇਹਨਾਂ ਦੇ ਪੁੱਤਰ ਚਲਾਣਾ ਕਰ ਗਏ ਸੀ, ਜਿਨ੍ਹਾਂ ਨੂੰ ਲਿਆਕੇ ਇਹਨਾਂ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨਾਂ ਵਿਚ ਰਖਕੇ ਜੀਉਂਦਾ ਕਰਨ ਦੀ ਯਾਚਨਾ ਕੀਤੀ ਤੇ ਸਤਿਗੁਰੂ ਜੀ ਨੇ ਓਹਨਾਂ ਨੂੰ ਜਿਵਾ ਦਿੱਤਾ, ਇਸੇ ਤਰ੍ਹਾਂ ਰਾਸ ੨ ਦੇ ਅੰਸੂ ੯ ਵਿਚ ਬਾਉਲੀ ਸਾਹਿਬ ਦਾ ਕੜ ਤੋੜਨ ਵਾਲਾ ਭਾਈ ਮਾਣਕ ਜਦ ਇਕ ਦਮ ਪਾਣੀ ਨਿਕਲ ਆਉਣ ਦੇ ਕਾਰਨ ਬਾਉਲੀ ਵਿਚ ਹੀ ਸਮਾ ਗਿਆ ਤਦ ਓਹਦੀ ਮਾਤਾ ਰੁਦਨ ਕਰਦੀ ਸਤਿਗੁਰੂ ਜੀ ਦੇ ਪਾਸ ਆਈ। ਆਪ ਨੇ ਮਾਣਕ ਜੀ ਨੂੰ ਨਵਾਂ ਜਨਮ ਦਿੱਤਾ। ਫਿਰ ਇਸੇ ਰਾਸ ਦੇ ੫੫ ਅੰਸੂ ਵਿਚ ਪਤਿਬ੍ਰਤਾ ਮਾਈ ਤੇ ਦੀਵਾਨ ਵਿਚ ਓਹਦਾ ਵਿਰਤਾਂਤ ਸੁਣਨਾ ਤੇ ੬੦ ਅੰਸੂ ਵਿਚ ਮਥੋ ਮੁਰਾਰੀ ਦਾ ਵਿਸਥਾਰ ਨਾਲ ਪ੍ਰਸੰਗ ਦੇਕੇ ਕਵੀ ਜੀ ਦੱਸਦੇ ਹਨ ਕਿ ਇਸ ਸੁਭਾਗ ਜੋੜੇ ਨੂੰ ਸਤਿਗੁਰੂ ਜੀ ਨੇ ਸਿੱਖੀ ਦਾ ਪ੍ਰਚਾਰਕ ਨੀਯਤ ਕੀਤਾ, ਇਨ੍ਹਾਂ ਤੋਂ ਪ੍ਰਗਟ ਹੈ ਕਿ ਸ਼੍ਰੀ ਗੁਰੂ ਜੀ ਦੇ ਦੀਵਾਨਾਂ ਵਿਚ ਇਸਤ੍ਰੀਆਂ ਨੂੰ ਜਾਣ ਦੀ ਰੋਕ ਨਹੀਂ ਸੀ, ਨਾ ਕੇਵਲ ਇਹ ਕਿ ਇਸਤ੍ਰੀਆਂ ਦੀਵਾਨਾਂ ਵਿਚ ਜਾਕੇ ਸ਼ਬਦ ਕੀਰਤਨ ਤੇ ਉਪਦੇਸ਼ ਸੁਣਕੇ ਆਪਣਾ ਜਨਮ ਸਫਲ ਕਰਦੀਆਂ, ਸਗੋਂ ਓਹ ਸਿਖੀ ਦੇ ਪ੍ਰਚਾਰਕ ਦੀ ਹੈਸੀਅਤ ਵਿਚ ਭੀ ਕੰਮ ਕਰਦੀਆਂ ਸਨ। ਇਥੇ ਕਵੀ ਜੀ ਨੇ ਜੋ ਇਸਤ੍ਰੀਆਂ ਦੇ ਜਾਣ ਦੀ ਰੋਕ ਦਾ ਜ਼ਿਕਰ ਕੀਤਾ ਹੈ, ਇਸ ਦਾ ਭਾਵ ਜਾਪਦਾ ਇਹ ਹੈ ਕਿ ਇਸਤ੍ਰੀਆਂ ਲਈ ਭੜਕੀਲੇ ਲਿਬਾਸਾਂ ਵਿਚ ਜਾਂ ਘੁੰਡ ਕੱਢ ਕੇ ਜਾਂ ਬੁਰਕੇ ਆਦਿਕ ਪਰਦਿਆਂ ਵਿਚ ਜਾਣ ਦੀ ਮਨਾਹੀ ਸੀ। ਸਹਿਜ ਸੁਭਾ ਸਾਦੇ ਲਿਬਾਸ ਵਿਚ ਮਨ ਨੀਵੇਂ ਨਾਲ ਭਗਤੀ ਭਾਵ ਵਿਚ ਜਾਣ ਦੀ ਰੋਕ ਹੋਈ ਨਹੀਂ ਜਾਪਦੀ।

†ਪਾਃ—ਪਠਹੁ।

ਕਰਿ ਪੋਸ਼ਿਸ਼[1] ਮੁਖ ਕੋ ਨਹੀਂ ਛੁਪਾਵਹਿਕੋਇਦਰਸ਼ਨਿ ਕਰਿ ਕਰਿ ਸਗਰੀ ਗਮਨਹਿੰ ਇਸ ਪ੍ਰਕਾਰ ਕੀ ਬਨਿਕੈ ਸੋਇ॥੬॥ ਦੇਗ ਅਹਾਰ ਅਚਹਿੰ ਨਹਿੰ ਸ਼ੈਕਹਿੰ,ਦਰਸ਼ਹਿੰ,ਨਹਿੰ ਲਾਜਹਿੰ ਮਨ ਮਾਂਹਿ। ਇਮਿ ਦਰਸ਼ਨਿ ਕੋ ਕਰਹਿੰ ਆਨ ਕਰਿ ਜੋ ਤਿਨ ਕੇ ਚਿਤ ਮਹਿੰ ਅਤਿ ਚਾਹਿ[2]। ਸਾਵਨ ਸੁਨਿ ਕਰਿ ਤਹਿੰ ਤੇ ਗਮਨਜੋ ਗੁਰ ਆਇਸੁ ਕੋਕਹਿ ਤਿਹ ਪਾਹਿ[3]ਮੈਂ ਕਹਿ ਬਹੁ ਬਿਧਿ ਅਸ ਠਹਿਰਾਈ[4] ਦੇਨਿ ਦਰਸ ਤਿਯ ਮਾਨਹਿੰ ਨਾਂਹਿ[5] ॥ ੭ ॥ ਇਸਤ੍ਰੀ ਨਹਿੰ ਹਜ਼ੂਰ ਮਹਿੰ ਪਹੁੰਚਹਿੰ[6] ਥਰਜੀ ਰਹਹਿੰ ਵਹਿਰ ਕੇ ਥਾਨ।ਨਮੋਕਰਤਿ ਬਿਨ ਦੇਖਨਿ ਤੇ ਸਭਿ,ਤੁਮਕੋ[7] ਇਸ ਬਿਧਿ ਕੀਨਿ ਬਖਾਨ।–ਸੋਤ ਬਸਤ੍ਰ ਪਹਿਰਾਵਹੁ ਸਭਿ ਕੋ ਪੁਨ ਪਾਵਹਿੰ ਦਰਸ਼ਨ ਇਤ ਆਨਿ–[8]। ਸੁਨਿ ਮਹਿ-ਪਾਲਕ ਮਾਨੀ ਤਿਸ ਬਿਧਿ ਮੁਦਤਿ ਭਯੋ ਮਨ ਬਿਖੈ ਮਹਾਂਨ ॥੮॥ ਸਭਿਨਿ ਦੇਗ ਤੇ ਭੋਜਨ ਖਾਯੋ ਬਹੁਰ ਗਯੋ ਸੰਗ ਲੈ ਰਣਵਾਸੁ[9]। ਬਸਤ੍ਰ ਸੁਪੇਦ ਸਭਿਨਿ ਤਨ ਧਾਰੇ ਬਦਨ ਅਛਾਦਨੋ ਨਹਿੰ ਕਿਸ ਬਾਸੁ[10]। ਸਤਿਗੁਰ ਖਰੇ ਰਹਤਿ ਗਹਿ ਕੀਲਕ[11]ਬੀਚ ਚੁਬਾਰੇ ਊਚ ਅਵਾਸ।ਹੁਤੀ ਦਰੀਚੀ[12] ਨਿਕਟ ਤਿਸੀ ਕਹੁ ਦਰਸ਼ਨ ਕਰਹਿੰ ਜਿਨਹੁੰ ਕਹੁ ਪਾਸ ॥ ੯ ॥ ਤਿਸ ਕੇ ਤਰੇ ਖਰੇ ਹੁਇ ਕਰਿ ਕੈ ਅਵਲੋਕਤਿ ਗੁਰ ਰੂਪ ਸੁਜਾਨ। ਦਰਸ਼ਨ ਕਰਿ ਕਰਿ ਗਮਨਤਿ ਆਗੇ ਅਪਰਆਇ ਹੈਰਹਿੰ ਤਿਸ ਥਾਨ।ਦੇਸ਼ ਬਦੇਸ਼ਨਿਕੀਬਡਿ ਸੰਗਤਿ ਇਸੀ ਰੀਤਿ ਦਰਸਤਿ ਹੈ ਆਨਿ[13]। ਅੰਗੀਕਾਰ ਅਕੋਰ ਕਰਹਿੰ ਨਹਿੰ ਏਕ ਦਿਵਸ ਕੋ ਲੇਂ ਹਿਤੁ ਖਾਨਿ ॥੧੦॥ ਇਹ ਮਿਰਜਾਦ ਕਰੀ ਸ਼੍ਰੀ ਗੁਰੁ ਜੀ,ਨਿਕਟ ਸਿੱਖ ਇਸ ਬਿਧਿਕੋ ਜਾਨਿ[14]। ਸੋਈ ਕਰਹਿੰ ਅਪਰ ਨਹਿੰ ਬਰਤਹਿੰ ਮਹਿਪਾਲਕ ਆਯਹੁ ਤਿਸ ਥਾਨ। ਸਨਮੁਖ ਖਰੇ ਹੋਇ ਗੁਰੁ ਦਰਸੇ ਹਾਥ ਜੋਰਿ ਬੰਦਨ ਕੋ ਠਾਨਿ। ਉੱਤਮ ਅਧਿਕ ਅਕੋਰਨਿ ਕੋ ਤਬਿ ਅਰਪਨ ਲਾਗਜੋ ਬਿਨੈ ਬਖਾਨਿ॥੧੧॥ਸਭਿਬਿਧਿ ਤਬਿਸਿੱਖਨ ਸਮਝਾਈ ਫੇਰ ਨਮੋ ਕਰਿ ਕੀਨ ਪਯਾਨ। ਪੁਨ ਸਚਿਵਨ ਦਰਸੇ ਸ੍ਰੀ ਸਤਿਗੁਰੁ ਅਰੁ ਸੈਨਾ ਕੇ ਲੋਕ ਮਹਾਂਨ। ਮਹਿਖੀ ਸਹਤ ਅਪਰ ਜੇ ਦਾਰਾ ਬਿਸਦ ਬਸਤ੍ਰ

---

[1]ਚਿੱਟੀ ਪਹਿਰਕੇ ਪੋਸ਼ਾਕ। [2]ਗੁਰੂ ਜੀ ਨੂੰ ਕਹਿਕੇ ਇਹ ਗੱਲ ਮੁਕਰਰ ਕੀਤੀ ਹੈ:–। [3](ਗੁਰੂ ਜੀ) ਇਸਤ੍ਰੀਆਂ ਨੂੰ ਦਰਸ਼ਨ ਦੇਣਾ ਮੰਨਦੇ ਨਹੀਂ ਸਨ। [4]ਇਸਤ੍ਰੀਆਂ (ਗੁਰੂ ਕੇ ਹਜ਼ੂਰ) ਨਹੀਂ ਪਹੁੰਚਦੀਆਂ। [5](ਪਰ) ਤੁਸਾਨੂੰ। [6]ਰਾਣੀਆਂ ਨੂੰ। [7]ਮੂੰਹ ਢਕਿਆ ਨਾ ਕਿਸੇ ਕਪੜੇ ਨਾਲ। [8]ਕਿੱਲੀ। [9]ਬਾਰੀ[ਫਾ:,ਦਰੀਚਾ]। [10]ਆਕੇ। [11]ਨੇੜੇ ਰਹਿਣ ਵਾਲੇ ਸਿਖ ਇਸ ਨੂੰ ਜਾਣਦੇ ਹਨ।

ਜੁਤਿ ਬੰਦਨ ਠਾਨਿ।ਆਵਤਿ ਜਾਤਿ ਪ੍ਰਨਾਮ ਸੁ ਕਰਿ ਕਰਿ ਸੀਸ ਨਿਵਾਇੰ ਜੋਰ ਕਰਿ ਪਾਨ॥੧੨॥ਇਕ ਰਾਨੀ ਸਨਮੁਖ ਜਬਿ ਹੋਈ ਝਟਿਤ[1] ਬਸਤ੍ਰ ਤੇ ਬਦਨ ਛਿਪਾਇ। ਹੁਤੀ ਨਵੀਨ ਲਾਜ ਉਰ ਛਾਈ ਮਤਿ ਬਿਨ[2] ਗੁਰ ਬਚਨ ਨ ਸਿਮਰਾਇ[3]। ਤਿਸ ਕੀ ਦਿਸ਼ਿ ਅਵਲੋਕਨ ਕਰਿਕੈ ਸਤਿਗੁਰ ਬੋਲੇ ਸਹਿਜ ਸੁਭਾਇ। 'ਇਹ ਕਮਲੀ ਕਿਸ ਕਾਰਨ ਆਈ ਜੋ ਹਮਰੋ ਦਰਸ਼ਨਨਹਿੰ ਭਾਇ'॥੧੩॥ਤਤਛਿਨ ਸੁਧਿਬੁਧਿ ਨਾਸ਼ਭਈ ਤਿਸ,ਬਸਤ੍ਰ ਉਤਾਰਤਿ ਦੀਏ ਬਗਾਇ[4]।ਧਾਇ ਅਚਾਨਕ ਗਈ ਵਹਿਰ ਕੋ ਮਾਨਵ ਘੇਰ ਰਹੇ ਸਮੁਦਾਇ। ਨ੍ਰਿਪਤ ਬ੍ਰਿਤਾਂਤ ਸੁਨਜੋ ਗੁਰ ਬਚ ਕੋ ਅਧਿਕ ਤ੍ਰਾਸ ਕਰਿ ਉਰ ਬਿਸਮਾਇ। ਸ਼ਰਧਾ ਵਧੀ ਅਮੋਘ[5] ਵਾਕ ਅਸ ਜਿਮ ਰਘਬਰ ਕੇ ਸਰ[6] ਸਫਲਾਇ॥੧੪॥ਰਹਜੋ ਕਿਤਿਕ ਦਿਨ,ਨਿਤਿਪ੍ਰਤਿ ਦਰਸਹਿ ਬੰਦਨ ਕਰਹਿ ਭਾਉ ਬਹੁ ਠਾਨਿ।ਨਹੀਂ ਭਾਰਜਾ ਪ੍ਰਾਪਤਿ ਹੋਈ ਕਰੇ ਬੇਗ ਗਮਨੀ ਉਦਿਆਨ[7]। ਦੇਗ ਕਰਾਵਤਿ ਰਹਜੋ ਗੁਰੂ ਕੀ ਸਚਿਵਨਿ ਸਹਤ ਕਰਤਿ ਤਹਿੰ ਖਾਂਨਿ[8]। ਡਰਹਿ ਅਵੱਗਯਾ ਤੇ ਕਛੁ ਹੋਹਿ ਨ, ਮਨ ਤੇ ਨੰਮ੍ਰੀ ਰਹੈ ਮਹਾਨਿ॥੧੫॥ਕਿਤਿਕ ਦਿਵਸ ਬਸਿ ਬਿਦਾ ਭਯੋ ਪੁਨ ਸਤਿਗੁਰ ਆਇਸੁ ਤਿਸੁ ਕੋ ਦੀਨਿ। 'ਸਾਵਣਮੱਲ ਗੁਰੂ ਹੈ ਤੁਮਰੋ ਇਸ ਕੋ ਨਿਤਿ ਮਾਨਹੁ ਹਿਤ ਕੀਨਿ।ਸੁਤ ਜਿਵਾਇਬੇ ਆਦਿ ਕਾਮਨਾ ਪੂਰਬ ਪੂਰਨ ਕਰੀ ਪ੍ਰਬੀਨ। ਅਧਿ ਭੀ ਬਾਂਛਤਿ ਦੇਇਸਭਿਨਿ ਤਿਨ*ਸ਼ਰਧਾ ਧਰਹੁ ਕਸ਼ਟ ਗਨ ਛੀਨ[9]। ੧੬॥ ਸਰਬ ਦੇਸ਼ ਤੁਮਰੇ ਕੋ ਗੁਰ†ਹੈ ਹਿਤ ਕਰਿ ਸੇਵਹੁ ਪ੍ਰਿਥਮ ਸਮਾਨ'। ਹਾਥਿ ਜੋਰ ਨ੍ਰਿਪ ਨੇ ਸਿਰ ਧਾਰੀ 'ਤਿਨ ਕੇ ਨਿਤਿ ਅਨੁਸਾਰਿ ਮਹਾਨ। ਮਨਹੁ ਪ੍ਰਾਨ ਸਭਿ ਕੇ ਸੁਤ ਐਸੋ[10] ਮ੍ਰਿਤਕ ਜਿਵਾਇ ਦਿਯੋ ਬਡ ਦਾਨ। ਇਸ ਤੇ ਨੀਕੋ ਆਨ ਕੌਨ ਹੈ ਜਿਸ ਕਰਿ ਤੁਮਰੋ ਦਰਸ਼ਨ ਠਾਨਿ' ॥੧੭॥ ਇਮਿ ਕਹਿ ਨ੍ਰਿਪ ਕੋ ਬਿਦਾ ਕਰਜੋ ਪ੍ਰਭੂ, ਗਯੋ ਹਰੀਪੁਰ ਅਪਨੇ ਦੇਸ਼। ਸਿਮਰਨ ਕਰਤਿ ਰਹਜੋ ਸ਼੍ਰੀਸਤਿਗੁਰ ਸਾਵਣਮਲਕੋ ਪੂਜਵਿਸ਼ੇਸ਼।ਸਚਿਵਨ

---

[1]ਛੇਤੀ ਨਾਲ। [2]ਮੂਰਖ ਨੇ। [3]ਯਾਦ ਨਾਂ ਕੀਤੇ। [4]ਸੁੱਟ ਦਿੱਤੇ। [5]ਸਫਲ। [6]ਤੀਰ। [7]ਛੇਤੀ ਨਾਲ ਜੰਗਲ ਨੂੰ ਚਲੀ ਗਈ। [8]ਭਾਵ ਲੰਗਰ ਵਿਚ ਰੋਟੀ ਖਾਂਦਾ ।. [9]ਸਾਰੇ ਕਸ਼ਟ ਦੂਰ ਹੋਣਗੇ। [10]ਸਭ ਨੂੰ ਪੁੱਤ੍ਰ ਐਸੀ (ਚੀਜ਼ ਹੈ) ਜੋ ਮਾਨੋ ਪ੍ਰਾਣਾਂ (ਦੇ ਤੁੱਲ ਹੈ)। (ਅ) ਮਾਨੋ ਸਾਰਿਆਂ ਦੇ ਪ੍ਰਾਣ (ਰੂਪੀ) ਐਹੋ ਜਹੇ ਪੁੱਤ੍ਰ ਨੂੰ। *ਪਾ:—ਨਿਤ।

†ਦੇਖੋ ਇਸੇ ਰਾਸ ਦੇ ਅੰਸੂ ੩੨ ਅੰਕ ੨੯ ਦੀ ਹੇਠਲੀ ਟੂਕ।

ਸਹਤ ਪ੍ਰਜਾ ਸਭਿ ਮਾਨਹਿੰ ਉੱਤਮ ਦੇਤਿ ਅਕੋਰ ਹਮੇਸ਼। ਗੋਇੰਦਵਾਲ ਵਸਹਿ ਕਬਿ ਆਇ[1]ਸੁ,ਕਬਹੂੰ ਜਾਇ ਸਮੀਪ ਨਰੇਸ਼ ॥੧੯॥ ਇਕ ਸੇਵਕ ਨਿਤ ਲੰਗਰ ਕੋ ਹਿਤ ਸਮਧਾ[2] ਬਨ ਤੇ ਭਾਰ ਸੁ ਲਜਾਇ। ਪ੍ਰੀਤਿ ਰਿਦੈ ਸਤਿਗੁਰ ਪਦ ਪੰਕਜ ਅਪਰ ਨ ਪ੍ਰੇਮ ਕਰੇ ਕਿਸਿ ਥਾਇੰ। ਕ੍ਰਿਆ ਕਰਮ, ਬਿਵਹਾਰ ਅਚਾਰਨਿ,ਜੁਕਤਿ ਨ ਕੋਊ ਜਾਨਿ ਸਕਾਇ। ਪਠਨਿ ਸੁਨਨਿ, ਬੋਲਨਿ ਗਤਿ ਮਿਲਿਬੋ,ਦੇਨ,ਲੇਨ,ਕੁਛਨਹੀਂ ਲਖਾਇ[3] ॥੧੯॥ਜਾਪ ਮੰਤ੍ਰ ਕੁਛ ਜਪ ਨਹਿੰ ਜਾਨਹਿੰ ਸੇਵਾ ਕਰਨਿ ਬਿਖੈ ਹਿਤ ਠਾਨਿ। 'ਸੱਚਨਿ ਸੱਚ' ਬਕੇ[4] ਇਕ ਮੁਖ ਤੇ, ਦੂਜੀ ਬਾਤ ਧਰਹਿ ਨਹਿੰ ਕਾਨ। ਓਠਤਿ ਬੈਠਤਿ ਆਵਤਿ ਜਾਤੇ ਬਨ ਮਹਿੰ ਪੁਰ ਮਹਿੰ ਸਭਿ ਹੀ ਥਾਨ।'ਸੱਚਨਿ ਸਚ'ਬਚਨ ਇਮਿ ਉਚਰਹਿ, ਮਨ ਰਾਖਹਿ ਸਤਿਗੁਰ ਕੋ ਧਯਾਨ ॥੨੦॥ ਸਿਖ ਸੰਗਤਿ ਸਗਰੇ ਹੀ ਸੁਨਿ ਕਰਿ'ਸੱਚਨਿਸੱਚ'ਨਾਮ ਕਹਿੰ ਤਾਂਹਿ।ਦਯਾ ਕਰਹਿੰ ਤਿਸ ਪਰ ਹਿਤ ਧਾਰਹਿੰ,ਹਸਹਿੰ ਬਹੁਤ ਸਭਿ ਉਰ ਹਰਖਾਹਿੰ। 'ਆਵਹੁ ਸੱਚਨਿ ਸੱਚ'ਪੁਕਾਰਹਿੰ ਬਹੁਰ ਸਰਾਹਹਿੰ ਸੇਵਦਿਖਾਹਿੰ[5]। ਈਂਧਨਆਨਹਿੰ[6]ਆਇਸੁ ਮਾਨਹਿ,ਜੋ ਸਿਖ ਕਹਹਿੰ ਸੁ ਫੇਰਹਿ ਨਾਂਹਿ॥੨੧॥ਇਮਿ ਸੰਗਤਿ ਕੀ ਖੁਸ਼ੀ ਹੋਤਿ ਨਿਤਿ ਸਤਿਗੁਰ ਭੀ ਉਰ ਹੋਹਿੰ ਕ੍ਰਿਪਾਲ। ਜਿਸ ਪਰ ਸਿੱਖਨ ਪ੍ਰਸੰਨ ਰਹਹਿੰ ਬਹੁ ਤਿਸ ਪਰ ਗੁਰੂ ਪ੍ਰਸੰਨ ਬਿਸਾਲ।ਗੁਰ ਪ੍ਰਸੀਦ ਹੁਇ'ਜਿਸਪਰ ਜਾਨਹੁ ਤਿਸ ਪਰ ਤੀਨ ਲੋਕਪਤਿ ਦਯਾਲ[7]।ਪ੍ਰਭੂ ਪ੍ਰਸੰਨ ਹੋਇੰ ਜਬਿਜਿਸ ਪਰ ਕਰੁਨਾ ਕਰਹਿੰ ਚਰਾਚਰ ਜਾਲ ॥੨੨॥ ਕੰਬਨ ਏਕ ਧਰਹਿ[8]* ਤਨ ਛਾਦਨ 'ਭੂਰੇ ਵਾਰੋ[10]' ਕਰਹਿੰ ਉਚਾਰ। ਸੇਵਹਿ ਸਦਾ ਦੇਗ਼ ਕੀ ਸੇਵਾ, ਲਜਾਵਨਿ ਸਮਧਾ[11]ਆਦਿ ਜਿ ਕਾਰ। ਸੋ ਬਨ ਬਿਖੈ ਨਿਤਾਪ੍ਰਤਿ ਗਮਨਤਿ ਇਕ ਦਿਨ ਗਯੋ ਬੰਧਿਬੇ ਭਾਰ[12]। ਸੋ ਨ੍ਰਿਪ ਕੀ ਦਾਰਾ[13] ਇਸ ਪਿਖਿ ਕਰਿ ਆਈ ਦੌਰ ਮਹਾਂ ਬਿਕਰਾਰ[14] ॥ ੨੩ ॥ ਸਿਰ ਪਰ ਬਾਰ ਖਿੰਡੋ ਚਹੁੰ ਦਿਸ਼ ਮਹਿੰ ਨਗਨ ਅੰਗ ਸਗਰੋ ਜਿਸ ਕੋਰਿ।ਭੈਦਾਯਕ ਬਨ ਮਹਿੰ ਨਿਤਿ ਬਿਚ-

---

[1]ਉਹ (ਸਾਵਣ ਮਲ)। [2]ਲਕੜਾਂ ਦਾ ਭਾਰ। [3]ਭਾਵ, ਸਿੱਧਾ ਤੇ ਸੁੱਧਾ ਅਤਿ ਦਾ ਸੀ। [4]ਬੋਲਦਾ ਸੀ। [5]ਦੇਖਕੇ। [6]ਬਾਲਣ ਲਿਆਵੇ। [7]ਪ੍ਰਸੰਨ ਹੋਣ। [8]ਤਿੰਨਾਂ ਲੋਕਾਂ ਦੇ ਮਾਲਕ (ਪ੍ਰਭੂ ਜੀ) ਦਿਆਲ ਹੁੰਦੇ ਹਨ। [9]ਕੰਬਲੀ ਧਾਰਦਾ ਹੈ (ਸੱਚ ਨਿਸੱਚ)। [10]ਭੂਰੀ ਵਾਲਾ। [11]ਬਾਲਣ। [12](ਬਾਲਣ ਦਾ) ਭਾਰ ਬੰਨ੍ਹਣ ਨੂੰ। [13]ਭਾਵ ਹਰੀ ਪੁਰ ਵਾਲੇ ਰਾਜਾ ਦੀ (ਪਾਗ਼ਲ) ਇਸਤ੍ਰੀ। [14]ਭਿਆਨਕ। *ਪਾ:—ਕਰਹਿ।

ਰਹਿ ਸੱਚਨਿਸੱਚ[1] ਗਹਨੋ ਤਿਨ[2] ਹੇਰਿਗਰ ਲਪਟੀ ਮੁਖ ਦੰਤਨਿ ਕਾਟਤਿ ਕਰੇ ਨਖਨ ਕੇ ਘਾਵ ਘਨੇਰਿ। ਛੂਟ ਚਹਨੋ, ਬਲ ਕਰਨੋ ਆਪਨੋ,ਤਊ ਨ ਛੋਡਨੋ ਤ੍ਰਾਸ ਬਡੇਰਿ[3] ॥੨੪॥ ਘਾਇਲ ਭਯੋ, ਰੁਧਿਰ ਬਹੁ ਸ੍ਰਵਨੋ[4] ਕਰਹਿ ਜਤਨ ਛੂਟਨ ਤਿਸਿ ਪਾਸ। ਨੀਠਿਨੀਠਿ[5] ਤਿਸ ਦੂਰ ਕਰਨੋ ਜਬਿ ਅਪਨੋ ਜੋਰ ਬਿਸਾਲ ਪ੍ਰਕਾਸ਼। ਬਡਿ ਲਕਰੀ ਕਰ ਮਹਿੰ ਤਬਿ ਧਾਰੀ ਇਕਦੁਇ ਹਤੀ[6]ਪਾਇ ਬਡ ਤ੍ਰਾਸ। ਤਬਿ ਤਜਿ ਕਰਿ ਕਾਨਨ ਦਿਸ਼ ਗਮਨੀ ਮਹਿਦ ਬਾਵਰੀ ਸੁਧਿ ਬੁਧਿ ਨਾਸ਼ ॥ ੨੫ ॥ ਈਂਧਨ ਕੁਛਕ ਸਕੇਲਨੋ[7] ਤ੍ਰਾਸਤਿ, ਤੂਰਨਿ ਬੰਧਿਹਟਨੋ ਪੁਰਿਓਰਿ।ਆਗੇ ਚਲਤਿ ਪਿਖਤਿ ਬਹੁਪਾਛੇਤ੍ਰਾਸਭਰਨੋ ਉਰ ਦੇਖੇ ਘੋਰਿ। ਗੋਈਂਦਵਾਲ ਪਹੁੰਚਨੋ ਆਇ ਸੁ ਰੁਧਰਿ ਸ੍ਰਵਤਿ ਅਰੁ ਲਕਰੀ ਥੋਰਿ। ਅਵਲੋਕਤਿ ਸਭਿ ਲੋਕਨਿ ਬੂਝਨੋ 'ਕਹਾਂ ਭਯੋ ਤੁਝ ਕੋ ਕਿਸ ਠੋਰ?' ॥ ੨੬ ॥ ਸ਼੍ਰੀ ਸਤਿਗੁਰ ਨਿਜ ਨਿਕਟ ਹਕਾਰਨੋ ਪੂਛਤਿ ਭਏ 'ਕਹਾਂ ਇਹ ਕੀਨ?। ਕਿਨ ਤਨ ਘਾਵ ਕਰੇ ਤੁਝ ਮਾਰਨੋ ਰੁਧਰਿ ਸ੍ਰਾਵਤੇ, ਉਰ ਭੈ ਭੀਨਿ[8]ਕੌਣ ਲਰਨੋ ਕਿਨ ਬਿਘਨ ਪਸਾਰਨੋ, ਅਰੁ ਲਕਰੀ ਥੋਰੀ ਬਨ ਲੀਨ?। ਬਾਹਰ ਬਿਲਮ ਲਗੀ ਤੁਝ ਦੀਰਘ ਨਿਜ ਬ੍ਰਿਤਾਂਤ ਕਹੁ ਲੇ ਸਭਿ ਚੀਨ'॥੨੭॥ਆਗੈ, ਸਤਿਗੁਰ ਹਾਥ ਜੋਰਿ ਕਰਿ ਉਚਰਨੋ 'ਬਨ ਮਹਿੰ ਏਕ ਬਲਾਇ।ਬਾਰ ਖਿੰਡੇ ਸਿਰ, ਨਗਨ ਅੰਗ ਤੇ ਮੋਹਿ ਬਿਲੋਕਤਿ ਤੂਰਨਿ ਆਇ।ਗਰ ਲਪਟੀ ਨਖ ਦੰਤ ਹਤੇ ਬਹੁ,ਨੀਠਿ ਨੀਠਿ ਮੈਂ ਆਪ ਛੁਟਾਇ। ਤਿਸ ਦਿਸ਼ ਮੋਰੋ ਬਨਹਿ ਨ ਜਾਨੋ,ਪਕਰਹਿ ਧਾਇ,ਪ੍ਰਾਨ ਬਿਨਸਾਇ॥੨੮॥ ਸਮਧਾ ਲੇਨਿ ਦਈ ਨਹਿੰ ਤਿਸਨੋ ਦੇਖਤਿ ਤ੍ਰਾਸ ਰਿਦੈ ਉਪਜਾਇ। ਪਰਾਰਬਧ ਤੇ ਛੂਟਨ ਹੋਯਹੁ ਨਾਂਹਿ ਤ ਮਾਰਿ ਦੇਤਿ ਤਿਸੁ ਥਾਇਰਹਨੋ ਪੁਕਾਰ ਨ ਮਾਨਵ ਨੇਰੇ ਆਨਿ ਛੁਟਾਵਹਿ ਜੋ ਬਲਿ ਲਾਇ।ਅਪਰ ਦਿਸ਼ਾ ਈਂਧਨ ਹਿਤ ਲੈਬੇ ਮੈਂ ਗਮਨਹੁੰਗੋ,ਭਾਂਇ ਸਿ ਭਾਇ[9] ॥੨੯॥ ਸੁਨਿ ਕਰਿ ਸ਼੍ਰੀ ਗੁਰ ਅਮਰ ਦਾਸ ਕਹਿ'ਮਤ ਭੈ ਕਰਹੁ ਸੁ ਨਹੀਂ ਬਲਾਇ। ਭੂਪ ਹਰੀਪੁਰ ਤਿਸ ਕੀ ਦਾਰਾ ਭਈ ਬਾਵਰੀ ਸੁਧਿ ਨਹਿੰ ਕਾਇ। ਜਾਹੁ ਭੋਰ ਲਿਹੁ ਕੌਂਸ[10] ਹਮਾਰੀ ਜਬਿ ਆਵਹਿ ਤੇਰੀ ਦਿਸ਼ ਧਾਇ।ਹਤਹੁ ਸੀਸ ਮਹਿੰ ਹੋਇ ਸੁ ਰਾਜੀ

---

[1]ਸੱਚ ਨਿਸੱਚ ਨੂੰ। [2]ਉਸ ਨੇ। [3]ਬਹੁਤ ਡਰਾਵੇ। [4]ਸਿੰਮਿਆਂ। [5]ਮਸਾਂ ਮਸਾਂ। [6]ਮਾਰੀਆਂ। [7]ਕੱਠਾ ਕੀਤਾ। [8]ਭਾਵ ਦਿਲ ਭੈ ਨਾਲ ਭਰ ਰਿਹਾ ਹੈ। [9]ਸੁਤੇ ਸੁਕਾ (ਅ) ਅਜ ਜੁ ਮੇਰੇ ਨਾਲ ਇਸ ਤਰ੍ਹਾਂ ਵਰਤੀ ਹੈ, (ਏ) (ਅਜ ਮੈਨੇ ਨਾਲ) ਜੋ ਹੋਈ ਸੋ ਹੋਈ। [10]ਖੜਾਉਂ।

ਅਪਨੇ ਸੰਗ ਤਾਂਹਿ ਲੈ ਆਇ' ॥ ੩੦ ॥ ਸੁਨਿ ਸਭਿ ਸੰਗਤਿ ਬਿਸਮਯ ਹ੍ਵੈ ਕਰਿ ਸੱਚਨਿ ਸੱਚ ਸਾਥ ਬਚ ਗਾਇ। 'ਨਹਿੰ ਅਬ ਡਰਹੁ ਜਾਹੁ ਤਿਸ ਹੀ ਦਿਸ਼' ਨਿਸਿ ਬਿਤਾਇ ਕਰਿ ਗਾ ਤਿਸੁ ਥਾਇੰ'।ਦੇਖਿ ਦੂਰ ਤੇ ਕੂਕ ਪੁਕਾਰਤਿ,ਤੈ ਦਾਯਕ ਜੋ ਦਿਖੀ ਨ ਜਾਇ।ਊਚੀ ਭੁਜੈਂ ਉਲਾਰਤਿ ਦੌਰੀ ਤਤ-ਛਿਨ ਨਿਕਟਿ ਗਈ ਤਿਸ ਆਇ॥੩੧॥ਕਰ ਮਾਰਨ ਕੋ ਜਬਹੂੰ*ਉਛਰੀ† ਕੌਂਸ ਹਤੀ ਤਿਸੁ ਸੀਸ ਮਝਾਰੁ। ਗੁਰ ਪਨਹੀਂ[2] ਛੁਵਤ‡ ਸੁਧਿ ਹੋਈ ਬੈਠਿ ਗਈ ਤਨ ਭਈ ਸੰਭਾਰੁਨਗਨ ਅੰਗ ਜਾਨੇ ਨਿਜ ਸਕੁਚੀ ਅਤਿ ਲੱਜਾ ਕੋ ਚਿਤ ਮਹਿੰ ਧਾਰਿ। ਸਿਮਰਨ ਕਰੀ ਬਾਰਤਾ ਸੋਊ,–ਕਮਲੀ, ਸ਼੍ਰੀ ਗੁਰ ਕੀਨਿ ਉਚਾਰਿ–॥੩੨॥'ਹੇ ਗੁਰਸਿਖ!ਮੁਹਿ ਬਸਤ੍ਰ ਦੇਹਿਕੁਛ ਤਨ ਛਾਦਨ ਮੈਂ ਕਰੌਂ ਸੁਧਾਰਿ। ਸ਼੍ਰੀ ਗੁਰ ਨਿਕਟ ਜਾਇ ਬਖਸ਼ਾਵੌਂ ਨਿਜ ਅਪਰਾਧ ਨ ਆਗਸਾ ਧਾਰਿ[3]। ਮਹਾਂ ਕਸ਼ਟ ਮੁਹਿ ਪ੍ਰਾਪਤਿ ਹੋਯਹੁ ਅਬਿ ਹੋਈ ਤਨ ਕੀ ਸੰਭਾਰਿ। ਦਰਸ਼ਨ ਕਰਹਿੰ ਦੋਸ਼ ਗਨ ਨਾਸਹਿੰ, ਲੇ ਚਲਿ ਤੂੰ ਅਬ ਪੁਰੀ ਮਝਾਰਿ'॥੩੩॥ਸੁਨਿ ਕੰਬਲਿ ਅਪੁਨੀ ਤਿਨਿ ਦੀਨਸਿ[4],ਢਾਂਪਨੋਤਨ,ਅਪਨੇ ਸੰਗ ਲਯਾਇ। ਜੁਗ[5] ਬਡਿਭਾਗ ਖਰੇ ਤਬਿ ਆਗੇ, ਸਤਿਗੁਰ ਪਿਖਿ ਤਿਨ ਬਹੁ ਬਿਗਸਾਇ। ਕ੍ਰਿਪਾ ਕਰੀ ਪੁਨ ਕਹਜੋ'ਸੁਨਹੁ ਤੁਮਪਤਿ ਇਸਤ੍ਰੀ ਬਨਿ ਰਹੁ ਇਕ ਥਾਇ। ਤੋਰੀ ਘਾਲਿ ਪਰੀ ਅਬਿ ਥਾਇੰ ਸੁ ਮੇਰੋ ਧਯਾਨ ਕਰਹੁ ਘਰ ਜਾਇ॥੩੪॥ ਦੁਤਿਯ ਕੌਂਸ ਭੀ ਲਿਹੁ ਹਮ ਪਗ ਕੀ ਬਯਾਧਿ ਉਪਾਧਿ ਜਿ ਕਿਸ ਕੇ ਹੋਇ।ਇਸ ਕੇ ਛੁਵਤਿ ਬਿਨਸ ਸਭਿ ਜਾਵਹਿੰ ਤਿਸ ਤਨ ਕੇ ਦੁਖ ਰਹੈ ਨ ਕੋਇ। ਬਚਨ ਚੁਰਹਿ ਤੁਵ ਬਰ ਜੁ ਸ੍ਰਾਪ ਸਭਿ, ਨਿਜ ਗ੍ਰਿਹ ਬਸਹੁ ਚਿੰਤ ਚਿਤ ਖੋਇ। ਗੁਰਮੁਖ ਪੰਥ ਪ੍ਰਕਾਸ਼ਹੁ ਜਿਤ ਕਿਤ' ਅਜ਼ਮਤ ਸਹਤ ਭਯੋ ਤਬਿ ਸੋਇ ॥ ੩੫ ॥ ਇਤ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸੱਚਨਸੱਚ' ਪ੍ਰਸੰਗ ਬਰਨਨੰ ਨਾਮ ਤੀਨਤ੍ਰਿੰਸਤੀ ਅੰਸੂ ॥ ੩੩ ॥

੩੪. [ਦਾਤੂ ਜੀ ਨੇ ਸ੍ਰੀ ਗੁਰੂ ਅਮਰ ਦਾਸ ਜੀ ਦੇ ਲਤ ਮਾਰਨੀ]।

ਦੋਹਰਾ॥ ਇਸ ਪ੍ਰਕਾਰ ਸ੍ਰੀ ਸਤਿਗੁਰੂ ਬਖਸ਼ਿਸ਼ ਕੀਨਿ ਬਿਸਾਲ। ਮੇਰੁ ਕਰਨੋ ਰੰਚਕ ਹੁਤੋ[6] ਸਫਲ ਭਈ ਤਿਸ ਘਾਲ॥ ੧ ॥ ਚੌਪਈ ॥ ਕ੍ਰਿਪਾ ਦ੍ਰਿਸ਼ਟਿ ਸ਼੍ਰੀ

[1]ਗਿਆ ਓਸੇ ਥਾਵੇਂ। [2]ਜੁੱਤੀ ਅਥਵਾ ਖੜਾਉਂ। [3]ਆਪਣਾ ਅਪਰਾਧ, ਜੋ ਮੈਂ ਗੁਰੂ ਜੀ ਦਾ ਹੁਕਮ ਨਹੀਂ ਮੰਨਿਆਂ ਸੀ। [4]ਸੱਚਨਸੱਚ ਨੇ ਦਿੱਤੀ ਆਪਣੀ ਕੰਬਲੀ। [5]ਦੋਵੇਂ (ਭਾਵ ਸਚੱਨ ਸੱਚ ਤੇ ਰਾਣੀ)। [6]ਭਾਵ ਜੋ ਕੁਛ ਭੀ ਨਹੀਂ ਸੀ ਉਸ ਨੂੰ ਪਰਬਤ ਵਰਗਾ ਉੱਚਾ ਕਰ ਦਿੱਤਾ।

*ਪਾ:–ਜਬ ਹੀ। †ਪਾ:–ਉਸਰੀ। ‡ਪਾ:–ਛੁਟਤ।

ਸਤਿਗੁਰ ਦੇਖਿਕਰਜੋ ਬੂੰਦ ਤੇ ਜਲਧਿ ਬਿਸ਼ੇਖਿਜਿਨ ਕੇ ਸਮ ਨ ਗਰੀਬ ਨਿਵਾਜੂ।ਆਪਿ ਡੁਬਤਿ ਸੋ ਕਰੈ ਜਹਾਜੂ[1] ॥ ੨ ॥ ਬਿਦਾ ਕਰਜੋ ਇਸਤ੍ਰੀ ਸੋ ਦੀਨਿ[2]।ਭਯੋ ਪ੍ਰਮੁਦਿਤ ਕਸ਼ਟ ਮਨ ਛੀਨ।ਬਾਰਬਾਰ ਗੁਰ ਪਦਅਰਬਿੰਦ। ਕਰੀ ਬੰਦਨਾ ਲਹਿ ਸੁਖ ਬ੍ਰਿੰਦੁ ॥ ੩ ॥ ਊਚੇ ਪਦ ਕੋ ਪ੍ਰਾਪਤ ਭਯੋ। ਅਪਨੇ ਗ੍ਰਿਹਕੋ ਮਗ ਪੁਨ ਲਿਯੋਨਿਜ ਸਥਾਨ ਮਹਿੰ ਕੀਨਿਪ੍ਰਕਾਸ਼।ਬਹੁਤ ਨਰਨਿ ਕੀ ਪੂਰਤਿ ਆਸ॥੪॥ਸੈਕਟ ਸਹਤ ਜਾਇ ਢਿਗ ਜੋਊ।ਕੌਸ ਛੁਵਤਿ ਬਿਨ ਰੁਜ ਕੋ ਸੋਊ[3]। ਲੋਕ ਹਜ਼ਾਰਨਿ ਹੀ ਚਲਿ ਆਵੈਂ। ਕਹੈਂ ਸ੍ਰਾਪ ਬਰ ਸੋ ਸਫਲਾਵੈਂ ॥੫॥ ਮਹਿਮਾ ਮਹਾਂ ਦੇਸ਼ ਤ੍ਰਿਸ ਭਈ।ਪੂਜਹਿੰ ਪਰਮ ਭਾਵਨਾ ਲਈ। ਅਨਿਕ ਲੋਕ ਤ੍ਰਿਨ ਕਿਏ ਨਿਹਾਲ।ਕਸ਼ਟ ਮਿਟਾਇ ਅਨੰਦ ਬਿਸਾਲ ॥੬॥ ਸੋਖੋ ਪੁਰਿ*ਪ੍ਰਸਿੱਧ ਹੈ ਅਬਿ ਲੌ। ਕੌਂਸ ਸਮੀਪ ਅਹੈ ਤ੍ਰਿਨ ਤਬਿਲੌ।ਛੁਵਤਿ ਰੋਗ ਅਨੇਕ ਬਿਨਾਸੈਂ। ਮਹਾਂ ਮਹਾਤਮ ਜਗਤ ਪ੍ਰਕਾਸ਼॥੭॥ਜਿਸ ਜਿਸ ਪਰ ਗੁਰ ਕਿਰਪਾ ਕਰੀ।ਭਏ ਨਿਹਾਲ ਅਬਿੱਦਯਾ ਹਰੀ।ਦੁਹਿੰ ਲੋਕਨ ਕੀ ਲਹਿ ਬਡਿਆਈ।ਤਰੇ, ਸੁ ਲੀਨਿ ਸੰਗ ਸਮੁਦਾਈ ॥੮॥ ਤਪ,ਜਪ, ਜੋਗ,ਜੱਗਨ ਬ੍ਰਤਿ ਦਾਨੂ।ਗੁਰ ਸੇਵਾ ਕੇ ਹ੍ਵੈ ਨ ਸਮਾਨੂ।ਜਿਨ ਕੇ ਬਡੇ ਭਾਗ ਜਗਜਾਗੇ।ਸੋ ਸਤਿਗੁਰ ਕੀ ਸੇਵਾ ਲਾਗੇ॥੯॥ਇਸ ਪ੍ਰਕਾਰ ਗੁਰ ਕੋ ਜਸੁ ਫੈਲਾ।ਸੁਨਿ ਸੁਨਿ ਆਇੰ ਦਰਸ ਹਿਤ ਗੈਲਾ। ਲੋਕ ਅਨੇਕ ਕਾਮਨਾ ਧਾਰੈਂ। ਸਭਿ ਪਾਵਤਿ ਜਥਿ ਰੁਪ ਨਿਹਾਰੈਂ॥੧੦॥ਗ੍ਰਾਮ ਪੁਰਨਿ ਕੇ ਲੋਕ ਘਨੇਰੇ।ਆਵਤਿ ਦਰਸਹਿੰ ਭਾਗ ਬਡੇਰੇ।ਲਗਹਿ ਦਿਵਾਨ ਮਹਾਂਨ ਹਮੇਸ਼ੁ। ਸੰਗਤਿ ਨਿਤਿਪ੍ਰਤਿ ਆਇ ਵਿਸ਼ੇਸ਼ੁ॥੧੧॥ ਉੱਤਮ ਬ੍ਰਿੰਦਉਪਾਇਨਲਯਾਵੈਂ।ਅੰਗੀਕਾਰਨਹੋਇ,ਹਟਾਵੈਂ[10] । ਜੋਤਿਕ ਦੇਗ ਬਿਖੈ ਲਗਿ ਜਾਇ । ਗ੍ਰਹਿਨ ਕਰਹਿੰ,ਸੋ ਨਰ ਗਨ ਖਾਇੰ ॥੧੨॥ਲੰਗਰ ਚਲਹਿ ਅਤੋਟ ਬਿਸਾਲ। ਹੋਵਨ ਲਗਹਿ ਪ੍ਰਾਤਿ ਹੀ ਕਾਲ। ਜਬਹਿ ਦਨੋਸ ਆਵਹਿ ਮੱਧਯਾਨ[11] । ਤਬਿ ਸਤਿਗੁਰ ਪਹੁੰਚਹਿੰ ਹਿਤ ਖਾਨ ॥੧੩॥ਅਚਹਿੰ ਓਗਰਾ ਹੋਇ ਅਲੂਨਾ[6]।ਸੋ ਭੀ ਤਨਕ[7],ਉਦਰ[8]ਰਹਿਊਨਾ । ਸੰਗਤਿ ਖਟ ਰਸ ਖਾਇ ਅਹਾਰਾ । ਮਧੁਰ ਤੁਰਸ਼[9] ਜੋ ਅਨਿਕ ਪ੍ਰਕਾਰਾ ॥੧੪॥ਤਬਿ ਤੇ ਲੰਗਰ ਬਰਤਤਿ ਰਹੈ।ਆਨਿ ਅਚਹਿ ਭੋਜਨ ਜੋ ਚਹੈ।ਨਹਿੰ

---

[1]ਜੋ ਆਪ ਡੁੱਬ ਰਹੇ ਸਨ ਉਹਨਾਂ ਨੂੰ (ਹੋਰਨਾਂ ਨੂੰ ਬਚਾਉਣ ਵਾਲੇ) ਜਹਾਜ ਬਣਾ ਦਿੱਤਾ । [2]ਦਿੱਤੀ। [3]ਅਰੋਗ (ਹੋ ਜਾਂਦਾ) ਓਹ । [4]ਮੋੜ ਦੇਂਦੇ ਸਨ (ਗੁਰੂ ਜੀ) । [5]ਦੁਪਹਿਰ । [6]ਲੂਣ ਤੋਂ ਬਿਨਾਂ । [7]ਥੋੜਾ ਜਿਹਾ । [8]ਪੇਟ । [9]ਮਿੱਠਾ ਤੇ ਖੱਟਾ । *ਫੀਰੋਜ਼ਪੁਰ ਦੇ ਜ਼ਿਲੇ ਵਿਚ ਦੱਸੀਦਾ ਹੈ ।

ਕਿਸਹੂੰ ਹਟਕਾਰਨ ਹੋਇ। ਦੇਸ਼ ਬਿਦੇਸ਼ੀ ਲਹਿੰ ਸਭਿ ਕੋਇ ॥ ੧੫॥ ਜਹਿੰ ਕਹਿੰ ਸੁਜਸੁ ਬਿਸਾਲ ਪ੍ਰਕਾਸ਼ਾ। ਸਿੱਖਨ ਮਨ ਮਹਿੰ ਹੋਤਿ ਹੁਲਾਸਾ। ਸ਼੍ਰੀ ਅੰਗਦ ਕੋ ਸੁਤ ਸੁਨਿ ਕਰਿਕੈ।ਜਰਹਿੰ ਨਹੀਂ,ਜਾਵਤਿ ਜਰ ਬਰਿਕੈ[1]॥੧੬॥ –ਹਮਰੇ ਘਰਕੀ ਇਹੁ ਬਡਿਆਈ।ਹਮ ਕਉ ਕਿਉਂ ਨ ਹੋਹਿ ਸੁਖਦਾਈ– । ਸ਼੍ਰੀ ਅੰਗਦ ਬੈਕੁੰਠ ਪਧਾਰੇ। ਕਰੀ ਤੇਰ੍ਹਵੀਂ ਜਬਹਿ ਪਿਛਾਰੇ[2]॥੧੭॥ ਬੁੱਢੇ ਉਰ ਬਿਚਾਰ ਕਰਿ ਨੀਕਾ। ਦੀਨਸਿ ਅਮਰ ਗੁਰੂ ਕਹੁ ਟੀਕਾ। ਦਾਤੂ ਨੇ ਨਿਜ ਬਲਕੋ ਧਾਰੇ।ਲੈ ਸਭਿ ਤੇ ਬਾਂਧੀ ਦਸਤਾਰੇ॥੧੮॥ਬੈਠਹਿ ਨਿਤਗਾਦੀ ਪਰ ਸੋਇ। ਪੂਜਾ ਕਰਨਿ ਆਇ ਨਹਿੰ ਕੋਇ। ਉਪਦੇਸ਼ਤਿ ਸੰਗਤਿ ਕੋ ਰਹਜੋ । ਤਉ ਨ ਗੁਰ ਇਸਕੋ ਕਿਨ ਕਹਜੋ॥੧੯॥ ਆਇ ਨਹੀਂ ਕੋ ਮਾਥ ਨਿਵਾਵੈ। ਮਿਲਹਿ ਨ, ਕੁਛ ਅਕੋਰ ਅਰਪਾਵੈ[3]। ਯਾਂਤੇ ਰਿਸ ਕਰਿ ਦੁਖਹਿ ਘਨੇਰਾ। ਹੋਹਿ ਈਰਖਾ ਸਹਤ ਬਡੇਰਾ ॥੨੦॥ਬਨਹਿ ਗੁਰੂ ਪਰ ਬਨਜੋ ਨ ਜਾਈ। ਨਹਿੰ ਸੰਗਤਿ ਕਿਸ ਦਿਸ਼ ਤੇ ਆਈ।ਹੁਤੇ ਮਿੱਤ੍ਰ ਖੱਤ੍ਰੀ ਇਸ ਕੇਰੇ। ਨਿਕਟ ਬੈਠਿ ਕਰਿ ਤਰਕ ਘਨੇਰੇ[4]॥੨੧॥ [5]ਤੁਮ ਸਪੂਤ ਬੈਠੇ ਰਹਿ ਛੂਛੇ । ਆਇ ਨਹੀਂ, ਕੋ ਬਾਤਿ ਨ ਪੂਛੇ। ਕੋ ਸਿਖ ਆਇ ਨ ਦਰਸ ਨਿਹਾਰਹਿ। ਭੇਟ ਨ ਅਰਪਹਿ,ਨਮੋ ਨ ਧਾਰਹਿ॥੨੨॥ਜੀਵਤਿ ਹੀ ਭੇ ਮ੍ਰਿਤਕ ਸਮਾਨ॥ ਪਿਤ ਗਾਦੀ ਨਹਿੰ ਲਈ ਮਹਾਂਨਾ। ਕਿਸੀ ਥਾਨ ਕੋ ਖੱਤ੍ਰੀ ਆਯੋ। ਮਹਾਂ ਅਰੂਜ[6] ਤਾਂਹਿ ਨੇ ਪਾਯੋ॥੨੩॥ਦੇਸ਼ਨਿ ਕੇ ਨਰੇਸ਼ ਚਲਿ ਆਵਹਿੰ। ਅਰਪਿ ਉਪਾਇਨ ਸੀਸ ਝੁਕਾਵਹਿੰ। ਨਿਤਿ ਪ੍ਰਤਿ ਭੀਰ ਸੁ ਗੋਇੰਦਵਾਲ। ਆਇ ਸੰਗਤਾਂ ਮਿਲਹਿੰ ਬਿਸਾਲ॥੨੪॥ਪੂਜਹਿੰ ਪਾਇਨ ਸੁਜਸੁ ਬਖਾਨਹਿੰ। ਅਤਿ ਉੱਤਮ ਵਸਤੂ ਕਹੁ ਆਨਹਿੰ[7]।ਮਾਰੈਂ ਬਚਨ ਬਾਨ ਉਰ ਗਾਡੇ[8]।ਸੁਨਿਦਾਤੂ ਧੀਰਜ ਨਿਜ ਛਾਡੇ॥੨੫॥ ਮਹਿਮਾ ਜੱਦਯਪਿ ਜਾਨਹਿ ਤਿਨ ਕੀ। ਤਦਪਿ ਕੁਸੰਗ ਹਤੀ ਬ੍ਰਿਤਿ ਮਨ ਕੀ[9] । ਦੀਪਤਿ ਮਤਸਰ ਅਗਨਿ ਅਗਾਰੀ[10]। ਦੁਸ਼ਟ ਗਿਰਾ ਮੇਲੀ ਘ੍ਰਿਤ ਧਾਰੀ[11]॥੨੬॥ਬਸ਼ਾਕੁਲ ਭਯੋ ਸਹਜੋ ਨਹਿੰਜਾਈ।

[1]ਸੜ ਬਲ ਜਾਂਦੇ ਹਨ। [2]ਪਿੱਛੇ ਦੱਸ ਆਏ ਹਨ ਕਿ ਲੌਕਿਕ ਰੀਤ ਕੋਈ ਨਹੀਂ ਹੋਈ। [3]ਨਾਂ (ਕੋਈ) ਮਿਲਦਾ ਹੈ ਨਾਂ ਭੇਟਾ ਅਰਪਦਾ ਹੈ। [4]ਭਾਵ ਬੋਲੀਆਂ ਮਾਰਦੇ ! [5]ਪ੍ਰਤਾਪ [ਅ਼ਰਬੀ, ਅ਼ਰੂਜ] । [6]ਬਚਨਾਂ ਦੇ ਤੀਰ ਮਾਰਦੇ ਹਨ ਜੋ ਦਿਲ ਵਿਚ ਖੁਭ ਜਾਂਦੇ ਹਨ। [7]ਤਾਂ ਭੀ ਕੁਸੰਗਤ ਨੇ ਮਨ ਦੀ ਬ੍ਰਿਤੀ ਨਾਸ਼ ਕਰ ਦਿੱਤੀ। [8]ਈਰਖਾ ਰੂਪੀ ਅਗਨ ਅੱਗੇ ਹੀ ਮਘਦੀ ਸੀ। [9]ਦੁਸ਼ਟਾਂ ਦੀ ਬਾਣੀ ਨੇ ਘਿਉ ਦੀ ਧਾਰ (ਉਸ ਅੱਗ ਨਾਲ) ਮੇਲੀ ਭਾਵ ਪਾਈ, (ਅ) ਦੁਸ਼ਟ ਮੇਲੀਆਂ ਦੇ ਬਾਣੀ ਰੂਪ ਘਿਉ ਨੂੰ ਧਾਰਨ ਕਰਕੇ।

ਅਤਿ ਰਿਸ ਤੇ ਚਿਤ ਅਸ ਉਪਜਾਈ।–ਅਮਰ ਗੁਰੂ ਕੋ ਜਾਇ ਸੰਘਾਰੌਂ। ਗੁਰਤਾ ਗਾਦੀ ਬਹੁਰ ਸੰਭਾਰੌਂ॥੨੭॥ ਪਿਤ ਕੀ ਵਸਤੁ ਪੁਤ ਹਮ ਮਾਲਿਕ। ਅਪਰ ਕਿਸੂਕੇ ਕਿਮ ਹੁਇ ਤਾਲਿਕ[1]–।ਇਮਿਬਿਚਾਰ ਕਰਿ ਕੈ ਪ੍ਰਸਥਾਨਾ। ਪਹੁੰਚਸੋ ਸ਼੍ਰੀ ਗੁਰ ਅਮਰ ਸਥਾਨਾ ॥ ੨੮ ॥ ਲਗਸੋ ਦਿਵਾਨ ਬਿਰਾਜਹਿੰ ਬੀਚ। ਦਰਸਹਿੰ ਮਿਲੇ ਊਚ ਅਰੁ ਨੀਚ। ਕੋ ਟੇਕਤਿ ਹੈ ਮਾਥ ਅਗਾਰੀ। ਕੋ ਬਿਨਤੀ ਕਰ ਜੋਰਿ ਉਚਾਰੀ ॥ ੨੯ ॥ ਕੋ ਬੈਠੇ ਸਿਮਰਹਿ ਸਤਿਨਾਮੂ। ਗਾਇੰ ਰਬਾਬੀ ਧੁਨਿ ਅਭਿਰਾਮੂ। ਕੋ ਇਕ ਚਿਤ ਹੈ ਸ਼ਬਦ ਸੁਨਤਿ ਹੈ। ਕੋ ਮਨ ਬਿਖੈ ਬਿਚਾਰਗੁਨਤਿਹੈ[2]॥੩੦॥ਜਥਾਸ਼ੰਭੁ[3]ਮੁਨਿ ਗਨਕੇ ਮਾਂਹੀ।ਪਾਵਨ ਸਭਾ ਸੁਭਤਿ ਹੈ ਤਾਂਹੀ। ਪਿਖਿ ਪ੍ਰਤਾਪ ਨਹਿੰ ਰਿਦੈ ਸਹਾਰਾ। ਭਯੋ ਕ੍ਰੋਧ ਤੇ ਛੋਭਤਿ[4]ਭਾਰ॥੩੧॥ਅਪਰ ਕਛੂ ਤਹਿੰ ਹੋਇ ਨ ਸਕਈ।ਪਹੁੰਚ ਨਿਕਟਗੁਰ ਤਨ ਕੋ ਤਕਈ।ਰਿਸ ਕਰਿ ਉਰ ਮਹਿੰ ਲਾਤ ਪ੍ਰਹਾਰੀ।ਜਿਮਿ ਲਛਮੀਪਤਿ ਕੇ ਭ੍ਰਿਗੁ ਮਾਰੀ[5]॥੩੨॥ਸਿੰਘਾਸਨ ਤੇ ਗਿਰ ਕਰਿ ਪਰੋ। ਬ੍ਰਿੱਧ ਸਰੀਰ ਕੰਪ ਕਹੁ ਕਰੋ।ਬਹੁਰ ਸੰਭਾਰਿ ਉਠੇ ਤਤਕਾਲਾ।ਗਹਿ ਦਾਤੂ ਕੇ ਚਰਨ ਕ੍ਰਿਪਾਲਾ ॥੩੩॥ਕਰ ਕਮਲਨ ਸੋਂ ਮਰਦਨ ਕਰੇ[6]।ਬਿਨਤੀ ਸਹਤ ਸੁ ਬਾਕ ਉਚਰੇ। ਪ੍ਰਿਕ ਤੋ ਸੇਵਾ ਕਰਤਿ ਰਹਸੋ ਹੌਂ।ਦੁਤੀਏ ਬਧ ਤੇ[7] ਬ੍ਰਿੱਧ ਭਯੋ ਹੌਂ ॥੩੪॥ ਯਾਂ ਤੇ ਅਧਿਕ ਸਰੀਰ ਕਠੋਰਾ[8]।ਤੁਮਰੋ ਚਰਨ ਮ੍ਰਿਦੁਲ ਨਹਿੰ ਥੋਰਾ[9]। ਹੁਯੋ ਹੋਇਗੋ ਕਸ਼ਟ ਮਹਾਂਨਾ।ਛਿਮਹੁ ਭਯੋ ਅਪਰਾਧ ਅਜਾਨ॥੩੫॥ਸ਼੍ਰੀ ਗੁਰ ਕੋ ਸੁਤ ਹੋ ਬਡ ਭਾਗੀ। ਮਮ ਹਿਤ ਕਰਿ ਇਤਨੋ ਦੁਖ ਲਾਗੋ। ਤੁਮ ਕੋ ਦੇਖਿ ਨ ਅੱਗ੍ਰ ਖਰੋਵਾ।ਹੁਤੋ ਮਾਨ ਮਮ ਸੋ ਤੁਮ ਖੋਵਾ॥੩੬॥ ਤਾੜਨ ਉਚਿਤ ਜਾਨਿ ਕਰਿ[10]ਮਾਰਸੋ।ਭਲੋ ਕਰਸੋ ਨਿਜਦਾਸ ਨਿਹਾਰਸੋ।ਸੇਵਾ ਅਪਨੀ ਮੋਹਿਬਤਾ-ਵਹੁ।ਕਰੌਂ ਸੁ ਤਤਛਿਨ,ਰੋਸ ਹਟਾਵਹੁ॥੩੭॥ਸੁਨਿ ਦਾਤੂ ਕਰਿ ਕ੍ਰੋਧ ਉਚਾ-

---

[1]ਸੰਬੰਧ। [ਅ਼ਰਬੀ, ਤਅ਼ੱਲਕ] ਹੋਰ ਕਿਸੇ ਦੇ ਤਅੱਲਕ ਦੀ ਕਿਵੇਂ ਹੋਵੇ। ਭਾਵ 'ਕਿਸੇ ਦਾ ਕੀ ਤਅ਼ੱਲਕ'। [2]ਵਿਚਾਰ ਕਰਦਾ ਹੈ। [3]ਸ਼ਿਵ ਜੀ। [4]ਦੁਖੀ। [5]ਜਿਵੇਂ ਭ੍ਰਿਗੂ ਨੇ ਵਿਸ਼ਨੂੰ ਨੂੰ ਲੱਤ ਮਾਰੀ ਸੀ। ਕਥਾ–ਸ਼ਿਵ ਦੇ ਪੁੱਤ੍ਰ ਭ੍ਰਿਗੂ ਨੇ ਜੋ ਮੁਨੀ ਮੰਨੇ ਜਾਂਦੇ ਹਨ ਵਿਸ਼ਨੂੰ ਦੀ ਛਾਤੀ ਵਿਚ ਲੱਤ ਮਾਰੀ ਸੀ। ਪਰਸਰਾਮ ਇਸੇ ਦੀ ਵੰਸ਼ ਤੋਂ ਹੋਇਆ ਸੀ। ਮਹਾਂ ਭਾਰਤ ਵਿਚ ਇਸ ਦੀ ਉਤਪਤੀ ਰੁਦ੍ਰ ਦੇ ਯੱਗ ਸਮੇਂ ਅਗਨੀ ਤੋਂ ਇਕ ਅਨੋਖੀ ਤਰ੍ਹਾਂ ਦੱਸੀ ਹੈ। [6]ਹਥਾਂ ਕਮਲਾਂ ਦੇ ਨਾਲ ਮਲਨੇ ਕੀਤੇ। [7]ਉਮਰਾ ਕਰਕੇ। [8](ਮੇਰਾ) ਸਰੀਰ ਬਹੁਤਾ ਸਖ਼ਤ (ਹੋ ਗਿਆ ਹੈ)। [9]ਭਾਵ ਬਹੁਤੇ ਕੋਮਲ ਹਨ। [10]ਤਾੜਨਾਂ ਦੇ ਜੋਗ ਜਾਣਕੇ (ਤੁਸਾਂ)।

ਰਜੋ। "ਇਹੁ ਕੈਸੇ ਤੈਂ ਡਿੰਭ[1] ਪਸਾਰਜੋ। ਗੁਰਤਾ ਗਾਦੀ ਹੈ ਹਮ ਪਾਹੀ। ਤੈਂ ਬਾਂਧੀ ਸਿਰ ਪਾਗ ਸੁ ਨਾਂਹੀ॥੩੮॥ਸਭਿ ਨੇ ਮੁਝ ਕੋ ਪਾਗ ਬੰਧਾਈ। ਤੈਂ ਕੈਸੇ ਕਰਿ ਆਪ ਪੁਜਾਈ।ਗੁਰੂ ਭਯੋ ਤੂੰ ਆਪੇ ਆਪ।ਹਮੈ ਦੇਖਿ ਲਾਗਤਿ ਸੰਤਾਪ ॥੩੯॥ਇਹੁ ਪਖੰਡ ਨਹਿੰ ਮੋਹਿ ਸੁਹਾਵੈ।ਇਕ ਸੰਗਤਿ ਆਵਹਿ ਇਕ ਜਾਵੈ। ਅਤਿ ਸੂਧੇ ਥੇ ਪਿਤਾ ਹਮਾਰੇ। ਕਰੀ ਸੇਵ ਤਿਨਕੀ ਛਲ ਧਾਰੇ॥੪੦॥ ਝੂਠਿ ਸਾਚਿ ਤਿਨਤੇਕਹਿਵਾਏ।ਬਨਬੈਠਜੋ ਗੁਰ,ਗਰਬ ਬਢਾਏ।ਇਸ ਥਲਤੇਉਠ ਕਰਿ ਚਲਿ ਜੱਯੋ।ਬਹੁਰ ਨ ਬੈਠਹੁ ਦੰਭ ਕਮੱਯੋ॥੪੧॥ਪਿਤਾ ਹਮਾਰੇ ਕਹਿ ਭੁਝ ਭਾਂਈ।ਨਗਰੀ ਗੋਇੰਦਵਾਲ ਬਸਾਈ। ਬੈਠਜੋ ਮਾਲਿਕ ਤਿਸਕੋ ਹੋਇ। ਹਮ ਕੋ ਨਹਿੰ ਜਾਨਜੋ ਕਿਤ ਕੋਇ॥੪੨॥ ਅਬਿ ਸੇਵਾ ਕਛੁ ਨਹੀਂ ਹਮਾਰੀ। ਉਠਿ ਗਮਨਹੁ ਭੁਰਨਤਾ ਧਾਰੀ[2]। ਸੁਨਿ ਕਰਿ ਸਭਾ ਨ ਬੋਲ ਸਕੈ ਹੈਂ। ਕਰਤਿ ਢੀਠਤਾ ਬਦਨ ਤਕੈ ਹੈਂ[3]॥੪੩॥ ਗੁਰ ਕੋ ਛਰ ਧਰਿ ਬੈਠਿ ਰਹੇ ਹੈਂ। ਭਲੇ ਬੁਰੇ ਕਿਸ ਹੂੰ ਨ ਕਹੇ ਹੈਂ। ਬਿਸਮਤ[4] ਪਿਖਿ ਗੁਰ ਗੌਰਵਤਾਈ[5]।ਹੌਰੇ[6] ਪੁਰਖਨ ਕੀ ਹਰਿਵਾਈ[7]॥੪੪॥ ਤਬਿ ਲੌ ਪਸ਼ਚਮ ਰਵਿ ਅਸੜਾਯੋ।ਸੰਧਯਾ ਭਈ ਤਿਮਰ ਗਨ ਛਾਯੋ। ਸਭਿ ਉਠਿ ਉਠਿ ਅਪਨੇ ਅਸਥਾਨਾ। ਮਤਿ ਬਿਸਮਤਿ ਹੁਇ ਕੀਨ ਪਯਾਨਾ॥੪੫॥ਸ਼੍ਰੀ ਗੁਰ ਅਪਨੇ ਸੋਵਨ ਥਾਨ।ਜਾਇ ਬਿਰਾਜੇ ਕ੍ਰਿਪਾ ਨਿਧਾਨ।ਦਾਤੂ ਰਹਜੋ ਤਿਸੀ ਥਲ ਮਾਂਹਿ। ਕੁਛ ਸੇਵਕ ਜਿਹ ਸੰਗੀ ਆਹਿ ॥੪੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ[8]ਦਾਤੂ ਗੋਇੰਦਵਾਲ ਜਾਨਿ[9] ਪ੍ਰਸੰਗ ਬਰਨਨੰ ਨਾਮ ਚਤੁਰ ਤ੍ਰਿੰਸਤੀ ਅੰਸੂ ॥ ੩੪ ॥

੩੫. [ਸੰਗਤ ਦੀ ਢੂੰਡ, ਬਾਬਾ ਬੁੱਢਾ ਜੀ ਗੋਇੰਦਵਾਲ]

ਦੋਹਰਾ ॥ ਸ੍ਰੀ ਗੁਰ ਅਮਰ ਬਿਚਾਰਿਕੈ–ਕਲਹਿ ਬੁਰੀ ਬਹੁ–ਮਾਨਿ। ਨਿਸ ਆਧੀਮਹਿੰਨਿਕਸਿ ਕਰਿਵਹਿਰ ਕੀਨਿਪ੍ਰਸਥਾਨ॥੧॥ਚੌਪਈ॥ਚਲੇ ਇਕਾਕੀ ਕਛੂ ਨ ਲੀਨਾ। ਬਿਨ ਪਦਤ੍ਰਾਨ[1] ਪਯਾਨੋ ਕੀਨਾ। ਬਾਸਰ ਕੀ* ਨਗਰੀ ਤੇ ਉਰੇ।ਸੁੰਦਰ ਅਵਨੀ ਤਹਾਂ ਨਿਹਰੇ॥੨॥ਧੇਨੁਪਾਲ ਕੋ ਕੋਸ਼ਠ ਹੇਰਾ[2]।ਤਿਸ ਦਰ ਪਰ ਲਿਖਿ ਕੀਨਿ ਬਸੇਰਾ।"ਇਸ ਦਰ ਜੋ ਨਰ ਕਰਹਿ ਉਪਾਰੇ[3]। ਤਿਸ ਕੇ ਗੁਰ ਨਹਿੰ ਸਿੱਖ ਹਮਾਰੇ[10]॥੩॥ਲੋਕ ਪ੍ਰਲੋਕ ਦੌਨ ਹੀ ਖੋਵੈ।ਨਹੀਂ ਸਹਾ-

---

[1]ਪਖੰਡ । [2]ਮੂੰਹ ਤਕਦੇ ਹਨ। [3]ਹੈਰਾਨ ਹੋਏ । [4]ਗੰਭੀਰਤਾ। [5]ਹੋਲੇ। [6]ਹਲਕਾਪਨ। [7]ਜੁੱਤੀ, ਜੋੜਾ। [8]ਗੁਰਾਲੇ ਦਾ ਕੋਠਾ ਦਖਿਆ। [9]ਖੁਹਲੇ। [10]ਨਾ ਉਹ ਸਾਡੇ ਸਿਖ ਹਨ ਨਾ ਅਸੀਂ ਉਸ ਦੇ ਗੁਰੂ ਹਾਂ। *ਇਹ ਪਿੰਡ ਅੰਮ੍ਰਿਤਸਰ ਤੋਂ ਪੱਛੋਂ ਕੁ ਰੁਖ ਨੂੰ ਪੰਜ ਛੇ ਮੀਲ ਤੇ ਹੈ।

ਇਕ ਹਮ ਤਥਿ ਹੋਵੈਂ[1]। ਚਿਣ ਦਰ ਕੋ ਲਿਖਿ ਕੈ ਸੁ ਪ੍ਰਵੇਸ਼ੇ। ਪਦਮਾਸਨ ਕਰਿ ਸ਼੍ਰੀ ਗੁਰ ਬੈਸੇ॥੪॥ਛਪੈ ਤਹਾਂ ਨਹਿੰ ਜਾਨਹਿੰ ਕੋਊ। ਨਿਜ ਸਰੂਪ ਮਹਿੰ ਥਿਤਿ ਬ੍ਰਿਤਿ ਹੋਊ। ਅਚਲ ਸਮਾਧਿ ਅਗਾਧਿ ਲਗੀ ਹੈ। ਬ੍ਰਹਮ ਸਰੂਪ ਆਨੰਦ ਪਗੀ ਹੈ[2]॥੫॥ ਪ੍ਰਾਤਿ ਭਈ ਗੁਰ ਨਹਿੰ ਤਹਿੰ[3] ਪਾਏ। ਖੋਜਤਿ ਹੈਂ ਸਭਿ–ਕਹਾਂ ਸਿਧਾਏ?–।ਇਤ ਉਤ ਦੇਖਿ ਰਹੈਨਹਿੰਪਾਯੋ।ਸੁਨਿ ਕਰਿਦਾਤੂ ਉਰ ਹਰਖਾਯੋ॥੬॥ਗੁਰ ਕੀ ਵਸਤੁ ਸਕਲ ਅਪਨਾਈ[4]। ਬਸਤ੍ਰ ਬਿਭੂਖਨ ਤਨ ਪਹਿਰਾਈ।ਗੁਰਤਾ ਗਾਦੀ ਬੈਠਿ ਸਜਾਈ।ਕਰਤਿ ਪ੍ਰਤੀਖਨ ਕੋ ਚਲਿ ਆਈ[5]॥੭॥ਨਹਿੰ ਸੰਗਤਿ ਤਿਸੁ ਨਿਕਟ ਗਈ ਹੈ।ਕਰੀ ਅਵੱਗਜਾ ਕੁਪਤਿ ਭਈ ਹੈ[6]।ਦੇਖਿ ਦੂਰ ਤੇ ਇਤ ਉਤ ਹੋਇ[7]।ਸਾਦਰ ਨੰਮ੍ਰਿ ਭਯੋ ਨਹਿੰਕੋਇ॥੮॥ਦੁਖਹਿੰ ਦੇਖਿ ਕਰਿ ਸਿੱਖ ਮਹਾਂਨੇ।–ਕਜਾ ਇਨ[8] ਕਦਨੋ ਲੋਭ ਉਰਠਾਨੇ –।ਨਿਜ ਨਿਜ ਥਾਨ ਰਹੇ ਸਭਿ ਬੈਸੇ।ਤਿਸ ਢਿਗ ਗਮਨਨੋ ਕੋਇ ਨ ਕੈਸੇ॥੯॥ਏਕਲ ਬੈਠਿ ਬਹੁਤਅਕੁਲਾਯੋ।ਅਰ ਸੰਗਤਿ ਕੇ ਉਰ ਨਹਿੰ ਭਾਯੋ।ਭਯੋ ਉਦਾਸ ਵਸਤੁ ਸਭਿ ਲੀਨੀ।ਬੇਸਰ[9] ਲਾਦਿ ਸੁ ਤਜਾਰੀ ਕੀਨੀ॥੧੦॥ਸੰਧਯਾ ਸਮੈ ਚਲਨੋ ਦਿਸ਼ ਗ੍ਰਾਮੁ। ਕੁਛ ਸੇਵਕ ਸੰਗ ਜਾਇ ਸੁ ਧਾਮੁ। ਮਗ ਮਹਿੰ ਨਿਸਾ ਭਈ ਤਮ ਛਾਯੋ।ਆਨਿ ਮਿਲੇ ਤਸਕਰ ਸਮੁਦਾਯੋ॥੧੧॥ਭਾਜੇਦਾਸ ਲੂਟਿ ਸਭਿ ਲਯੋ।ਹੋਇ ਛੁਛ ਘਰ ਪਹੁੰਚਤਿ ਭਯੋ।ਘਰਕੇ ਬਸਤ੍ਰ ਬਿਭੂਖਨ ਖੋਏ। ਹਤੀ ਲਾਤ ਤਿਸ ਮਹਿੰ ਦੁਖ ਹੋਏ[10]॥੧੨॥ ਘਰ ਮਹਿੰ ਬੈਠਿ ਬਿਸੂਰਨੋ ਫੇਰਿ।–ਮੈਂ ਕੁਕਰਮਿ ਕਜਾ ਕੀਨਿ ਬਡੇਰ। ਗਯੋ ਦਰਬ ਕੋ,ਘਰ ਤੇ ਖੋਯੋ[11]। ਹਤੇ ਲਾਤ ਤੇ ਰੁਜ ਬਹੁ ਹੋਯੋ–॥੧੩॥ਲੱਜਿਤਿਹੁਇ ਪ੍ਰਵਿਸ਼ਨੋ ਘਰਮਾਂਹੀ। ਬਹੁਰ ਗਰਬ ਕਰਿ ਨਿਕਸਨੋ ਨਾਂਹੀ। ਸ਼ੋਕ ਵਿਖੈ ਬ੍ਰਜਾਕੁਲ ਬਹੁ ਰਹਨੋ। ਅਪਨੋ ਖੋਟ ਨ ਕਿਹ ਸੋਂ ਕਹਨੋ ॥੧੪॥ ਗੋਇੰਦਵਾਲ ਮਿਲੇ ਸਿਖਸਾਰੇ। ਲਾਇ ਦਿਵਾਨ ਬਿਚਾਰ ਬਿਚਾਰੇ। ਗੁਰ ਬਿਨ ਬਜਾਕੁਲ ਬਹੁ ਮੁਰਝਾਏ। ਬਿਨ ਸੂਰਜ ਪੰਕਜ ਸਮੁਦਾਏ ॥੧੫॥ ਜਿਮਿ ਨਰੇਸ਼ ਬਿਨ ਸੈਨ ਦੁਖਾਰੀ।

---

[1](ਵਿਚ) ਰੰਗੀ ਹੋਈ। [2]ਭਾਵ ਗੋਇੰਦਵਾਲ ਵਿਚ। [3]ਆਪਣੀ ਬਣਾ ਲੀਤੀ। [4]ਉਡੀਕਦਾ ਹੈ ਕਿ ਕੋਈ ਆਵੇ। [5](ਗੁਰੂ ਜੀ ਦੀ) ਅਵੱਗਜਾ ਕਰਨੇ ਕਰਕੇ (ਸੰਗਤ) ਰੁੱਸੇ ਹੋ ਗਈ ਹੈ (ਦਾਤੂ ਨਾਲ)। [6]ਲਾਂਭੇ ਹੋ ਜਾਂਦੇ ਹਨ। [7]ਦਾਤੂ ਨੇ। [8]ਖੱਚਰ [ਸੰਸ:, ਵੇਸਰ]। [9](ਲਤ) ਦੁਖਣ ਲਗ ਪਈ। [10]ਗਿਆ ਸਾਂ (ਉਹਨਾਂ ਦੇ) ਧਨ (ਲੈਣ) ਨੂੰ ਪਰ ਪੱਲਿਓਂ (ਭੀ ਸਰੀਂ) ਗੁਵਾ ਆਇਆ।

ਜਿਮਿ ਸੁਰਪਤਿ[1] ਬਿਨ ਸੂਰ ਦੁਖਿ ਭਾਰੀ।ਜਥਾ ਪੰਖ[2]ਬਿਨ ਹੋਹਿੰ ਬਿਹੰਗਾ। ਜਿਮ ਪਤਿ ਬਿਨ ਇਸਤ੍ਰੀ ਸਰਬੰਗਾ[3]॥੧੬॥ਬਿਨਾ ਨੀਰ ਜਿਮਿ ਤਰੁ ਸ਼ੁਸ਼-ਕੰਤੋ[4]।ਤਥਾ ਸਿੱਖਨ ਦੁਖ ਬਿਖੈ ਤਪੰਤੇ । ਆਪ ਆਪਨੀ ਬੁਧਿ ਅਨੁਸਾਰੇ। ਰਿਦੇ ਬਿਚਾਰਤਿ ਬਾਕ ਉਚਾਰੇ॥੧੭॥[*]ਸਤਿਗੁਰ ਹੋਏ ਅੰਤਰ ਧਨਾਨ।ਪਹੁੰਚੇ ਅਪਨ ਬਿਕੁੰਠ ਸਥਾਨ।ਗੁਰ ਅੰਗਦ ਸੁਤ ਕੀ ਰਿਸ ਦੇਖਿ।ਤਜਾਗਸੋ ਤੁਰਤ ਸਮਾਜ ਅਸ਼ੇਖ[5]॥੧੮॥ਰਹਨਿ ਚਲਨਿ ਤਿਨ ਏਕ ਸਮਾਨ। ਸਿੱਖਨ ਹੋਤ ਹੁਤੇ ਇਸ ਥਾਨ[6]। ਕੇਚਿਤ ਕਹੈਂ ਗਏ[7]ਬਨ ਮਾਂਹੀ। ਕਲਹਿ ਸਹਹਿੰ ਦਾਤੁ ਕੀ ਨਾਂਹੀ[7] ॥੧੯॥ ਕੇਚਿਤ ਕਹੈਂ[8]ਬਦੇਸ਼ ਮਝਾਰ। ਪਹੁੰਚੇ ਸਤਿਗੁਰ ਦਰਸ ਉਦਾਰ।ਤਹਾਂ ਸਿੱਖਨ ਸੇਵਕ ਹੁਇਂ ਬ੍ਰਿੰਦ।ਹੈ ਜਿਨ ਮਸਤਕ ਭਾਗਬਿਲੰਦ[7] ॥੨੦।ਇੱਤਯਾਦਿਕ ਬਹੁ ਥਾਨ ਬਤਾਵੈਂ।ਨਿਸ਼ਚੈ ਮਤਿ ਕੋਇ ਨ ਠਹਿਰਾਵੈ। ਤਬਿ ਸਭਿ ਮਿਲਿਕੈ ਕੀਨਿ ਬਿਚਾਰਨਿ।[8]ਬੁੱਢਾ ਜਾਨਹਿਗੋ ਇਸ ਕਾਰਨ॥ ੨੧॥ਗੁਰ ਘਰ ਮਹਿੰ ਸੋ ਸਚਿਵ ਸਮਾਨ। ਤਿਸ ਢਿਗ ਚਲਹੁ ਰਹਹਿ ਜਿਸੁ ਥਾਨ। ਸਤਿਗੁਰ ਜਹਿੰ ਸੋ ਖੋਜ ਬਤਾਵਹਿ। ਅਪਰਨ ਤੇ ਕਸੋਂ ਕਰਿ ਨਹਿੰ ਪਾਵਹਿ[9]॥੨੨॥ਇਮਿ ਕਹਿ ਸਿਖ ਸਭਿ ਆਂਸੂ ਢਾਰਤਿ।ਉਰ ਬਿਖਾਦ ਤੇ ਹੈਂ ਬਹੁ ਆਰਤਿ।ਜਥਾ ਕ੍ਰਿਸ਼ਨ ਭੇਅੰਤਰਧਨਾਨ।ਗਨ ਗੋਪੀ ਰੁਦਿਯੰਤਮਹਾਂਨਾ *॥੨੩॥ ਸਭਿ ਇਕਠੇ ਹੁਇ ਕਰਿ ਤਬਿ ਚਲੇ। ਜਹਿੰ ਥਲ ਭਾਈ ਬੁੱਢਾ ਭਲੇ।ਧਰਨੋ ਪ੍ਰਸਾਦਿ ਅਗਾਰੀ ਜਾਇ। ਕਰੀ ਬੰਦਨਾ ਸੀਸ ਨਿਵਾਇ ॥੨੪॥ ਹਾਥ ਜੋਰਿ ਹੁਇ ਕਰਿ ਤਬ ਖਰੇ।ਜਸੁ ਕੇ ਸਹਤ ਬੇਨਤੀ ਕਰੇ।[9]ਤੁਮ ਅਰੁ ਗੁਰ ਮਹਿੰ ਭੇਦ ਨ ਕੋਊ।ਜੋਤਿ ਏਕ ਧਾਰੇ ਤਨ ਦੋਊ॥੨੫॥ਸਿੱਖ ਸਹਾਇਕ ਪਰਉਪਕਾਰੀ।ਸਭਿ ਸੰਗਤਿ ਇਹੁ ਖਰੀ ਅਗਾਰੀ। ਸਿੰਧੁ ਸੰਦੇਹਨਿ ਮਗਨ ਬਿਸਾਲਾ[7]।ਬਨਹੁ ਜਹਾਜ ਆਪ ਇਸ ਕਾਲ॥੨੬॥ਸਿੱਖਨ ਬਿਖੈ ਅਗਾਊ ਆਪ।ਦੇ ਟੀਕਾ ਗੁਰਗਾਦੀ ਥਾਪ। ਬ੍ਰਹਮਗਯਾਨ ਮਹਿੰ ਨਿਸ਼ਚਲ ਨੀਤਿ। ਅੰਤਰਜਾਮੀ ਜਹਿੰ ਕਹਿੰ ਚੀਤ ॥੨੭॥ਸਰਬ ਸ਼ਕਤਿ ਜੁਤਿ ਸਮਰਥ ਅਹੋ। ਅਜ਼ਮਤਿ ਸਦਾ ਛਿਪਾਏ ਰਹੋ। ਸਭਿ ਸੰਗਤਿ ਪਰਕਰੁਨਾ ਕੀਜਹਿ। ਸ਼ਰਨ

[1]ਇੰਦਰ । [2]ਖੰਭਾਂ । [3]ਸਾਰੇ ਅੰਗਾਂ ਕਰਕੇ, ਸਭ ਤਰ੍ਹਾਂ । [4]ਬ੍ਰਿੱਛ ਸੁੱਕ ਜਾਂਦੇ ਹਨ । [5]ਸਾਰਾ । [6]ਹੋਰਨਾਂ ਤੋਂ ਕਿਵੇਂ ਭੀ (ਖੋਜ) ਨਹੀਂ ਮਿਲੇਗਾ। [7]ਸੰਸਿਆਂ ਰੂਪੀ ਸਮੁੰਦਰ ਵਿਖੇ ਬੜੇ ਡੁੱਬੇ ਹੋਏ ।

*ਐਸੇ ਵਾਕ ਕਵਿ ਜੀ ਦ੍ਰਿਸ਼ਟਾਂਤ ਮਾਤ੍ਰ ਵਰਤਦੇ ਹਨ, ਕਦੇ ਗੁਰੂ ਜੀ ਨੂੰ ਸ਼ਿਵ ਦੀ ਕਦੇ ਵਿਸ਼ਨੂੰ ਦੀ ਕਿਸੇ ਤਰ੍ਹਾਂ ਦੇ ਰੂਪਕ ਅਲੰਕਾਰ ਵਿਚ ਉਪਮਾ ਦੇਂਦੇ ਹਨ। ਆਪ ਦੀ ਵਾਕਫੀ ਹਿੰਦੀ ਤੇ ਸੰਸਕ੍ਰਿਤ ਸਾਹਿਤਜ ਨਾਲ ਹੋਣ ਕਰਕੇ ਓਸ ਦਾਇਰੇ ਤੋਂ ਬਾਹਰ ਨਹੀਂ ਜਾਂਦੇ ।

ਆਪ ਕੀ ਪਰੀ ਲਖੀਜਹਿ'॥੨੮॥ਸੁਨਤਿ ਬਿਨੈ ਕਹੁ ਬੁੱਢਾ ਬੋਲਯੋ?।'ਕਿਸ ਕਾਰਨ ਤੁਮਰੋ ਮਨ ਡੋਲਯੋ।ਮੇਰੇ ਉਚਿਤ ਕੌਨ ਸੋ ਕਾਮ?।ਕਰੌਂ ਸੁ ਕਹੋ ਸਕਲ ਅਭਿਰਾਮ ॥੨੯॥ ਇਕ ਸਿੱਖ ਕੀ ਸੇਵਾ ਫਲ ਮਹਾਂ। ਸੰਗਤਿ ਸੇਵ ਪਾਈ-ਅਹਿ ਕਹਾਂ।ਜਿਸ ਪਰ ਸਤਿਗੁਰ ਹੋਹਿੰ ਕ੍ਰਿਪਾਲ।ਨਿਜ ਦਾਸਨ ਕੀ ਦੇਂ ਤਬਿ ਘਾਲ[1]'॥੩੦॥ਸੰਗਤਿ ਕਹਯੋ ਤਬਹਿ ਕਰ ਬੰਦਿ।'ਗੁਰ ਬਿਨ ਬਨਾਕੁਲ ਉਰ ਸਿਖ ਬ੍ਰਿੰਦ। ਕਹਾਂ ਗਏ, ਨਹਿੰ ਜਾਨੀ ਜਾਇ। ਜਥਾ ਅਚਾਨਕ ਰਵਿ ਅਸ-ਤਾਇ ॥੩੧॥ ਮਸਤਕ ਟੇਕਹਿੰ ਤਾਂਹਿ ਅਗਾਰੀ। ਰਹਹਿੰ ਬੈਠਿ ਅਬਿ ਕੌਨ ਅਧਾਰੀ[2]।ਜਿਮਿ ਤਾਰਨਿ ਮਹਿੰ ਚੰਦ ਬਿਰਾਜਹਿ।ਤਿਮਿ ਸੰਗਤ ਮਹਿੰ ਸਤਿ-ਗੁਰ ਛਾਜਹਿੰ ॥੩੨॥ਜਿਸ ਕੋ ਆਪ ਸਥਾਪਹੁ ਗੁਰ ਕਰਿ[3]।ਤਿਸਕੋ ਸੰਗਤਿ ਮਾਨਹਿੰ ਸਿਰ ਧਰਿ'। ਇਮਿ ਸੁਨਿਕੈ ਸਭਿ ਤੇ ਨਿਜ ਕਾਨ। ਬੁੱਢੇ ਤਬਹਿ ਲਗਾਯੋ ਧਯਾਨ॥੩੩॥ਇਕ ਘਟਿਕਾ ਲਗ ਦ੍ਰਿਗ ਨਹਿੰ ਖੋਲੇ।ਬੈਠੇ ਸੰਗਤਿ ਜੁਕਤਿ ਅਡੋਲੇ।ਤੀਨ ਲੋਕ ਮਹਿੰ ਖੋਜਨ ਕੀਨੇ। ਸਤਿਗੁਰ ਬਿਦਤ ਨਹੀਂ ਕਿਤ ਚੀਨੇ[4] ॥੩੪॥ ਛਪੇ ਕਹੂੰ ਪੁਨ ਦੇਖਤਿ ਭਯੋ । ਥਾਨ ਅਨੇਕ ਖੋਜਿਬੋ ਕਿਯੋ । ਜਾਨਯੋ ਮਨ ਮਹਿੰ ਤਬਿ ਗੁਰ ਫੁਰੇ[5]। ਪ੍ਰਵਿਸ਼ੇ ਕੋਸ਼ਠ ਅੰਤਰ ਦੁਰੇ[6]। ੩੫॥ਦਰ ਚਿਣ ਰਾਖਯੋ,ਵਹਿਰ ਨ ਕਾਹੂੰ[7]ਕਰਿ ਸਮਾਧਿ ਬੈਠੇ ਤਿਸ ਮਾਂਹੀ। ਸਗਰੋ ਖੋਜਿ ਧਯਾਨ ਮਹਿੰ ਦੇਖਿ। ਖੋਲੇ ਲੋਚਨ ਬੀਚ ਅਸ਼ੇਖ[8] ॥੩੬॥ ਉਰ ਬਿਚਾਰ ਇਮਿ ਕੀਨਿ ਬਿਸਾਲਾ।–ਕਰੌਂ ਬਤਾਵਨ ਜੋ ਇਸ ਕਾਲਾ।ਸਤਿਗੁਰ ਅਮੁਕ[9]ਸਥਾਨ ਸੁਹਾਏ। ਅੰਤਰ ਛਪੇ ਸਮਾਧਿ ਲਗਾਏ ॥੩੭॥ ਤਬਿ ਅਜ਼-ਮਤਿ ਜ਼ਾਹਿਰ ਹੁਇ ਜਾਇ। ਨੀਕੀ ਰੀਤਿ ਨਹੀਂ ਇਸੁ ਭਾਇ। ਅਪਰ ਫਰੇਬ*ਕਰੀਜੈ ਕੋਈ†। ਜਿਸ ਤੇ ਸਤਿਗੁਰ ਦਰਸ਼ਨ ਹੋਈ‡'॥੩੮॥ਸਭਿ

---

[1]ਦਾਸਾਂ ਦੀ ਸੇਵਾ ਉਸ ਨੂੰ ਦੇਂਦੇ ਹਨ। [2]ਕਿਨ੍ਹਾਂ ਦੇ ਆਸਰੇ। [3]ਭਾਵ ਇਹ ਹੈ ਕਿ ਸੰਗਤ ਵਜਾਕੁਲਤਾ ਵਿਚ ਖਿਆਲ ਕਰਦੀ ਹੈ ਕਿ ਗੁਰੂ ਸਾਹਿਬ ਸ਼ਾਯਦ ਅੰਤਰ ਧਿਆਨ ਹੋ ਗਏ ਹਨ ਤੇ ਗੱਦੀ ਤੇ ਗੁਰੂ ਸਥਾਪਨ ਕਰ ਗਏ ਹਨ, ਜੇ ਇਹ ਗਲ ਹੈ ਤਾਂ ਬੀ ਬੁੱਢੇ ਜੀ ਨੂੰ ਪਤਾ ਹੈ, ਕਿਉਂਕਿ ਬੁੱਢਾ ਜੀ ਨੂੰ 'ਗੁਰੂ ਗਿਆਤਾ ਸਦਾ ਪ੍ਰਾਪਤ' ਹੋਣ ਦਾ ਵਰ ਮਿਲ ਚੁਕਾ ਹੈ। [4]ਪ੍ਰਗਟ ਨਹੀਂ ਦੇਖੇ। [5]ਫੁਰਿਆ (ਫੁਰਨਾ ਕਿ) ਗੁਰੂ ਜੀ ਕੋਠੇ ਅੰਦਰ ਪ੍ਰਵੇਸ਼ ਹੋਏ ਲੁਕੇ ਹਨ। (ਅ) ਗੁਰੂ ਜੀ ਦਾ ਫੁਰਨਾ ਫੁਰਿਆ ਕਿ–ਭਾਵ ਝਲਕਾ ਵੱਜਾ ਕਿ–। [6](ਹੋਰ) ਬਾਹਰ ਕਿਤੇ ਨਹੀਂ ਹਨ। [7]ਸਾਰਿਆਂ (ਸਿਖਾਂ) ਵਿਚ। [8]ਫਲਾਣੇ। *ਫਰੇਬ ਵਿਚ ਦੂਸਰੇ ਤੋਂ ਆਪਣੇ ਲਾਭ ਦਾ ਪ੍ਰਯੋਜਨ ਹੁੰਦਾ ਹੈ, ਏਥੇ ਆਪਾ ਛਿਪਾਵਨ ਦੀ ਨਿੰਮ੍ਰਤਾ ਪ੍ਰਯੋਜਨ ਹੈ, ਤਾਂਤੇ ਇਸ ਦਾ ਅਰਥ ਛਲ ਨਹੀਂ, ਪਰਦਾ ਹੈ। †ਪਾ:–ਕੋਉ। ‡ਪਾ:–ਹੋਊ।

ਸੰਗਤਿ ਸੰਗਿ ਬਾਕ ਸੁਨਾਵਾ[1]ਸ਼੍ਰੀ ਗੁਰ ਸਭਿਨਿ ਬਿਖਾਦ[1]ਮਿਟਾਵਾ। ਨਹੀਂ ਚਿੰਤ ਕੀਜਹਿ ਮਮ ਪਯਾਰੇ! ਸਭਿਨਿ ਸਹਾਇਕ ਕਾਰਜ ਸਾਰੇ[2]॥੩੬॥ ਸਤਿ-ਗੁਰ ਸਿਮਰਹੁ ਪ੍ਰੇਮ ਬਿਸਾਲੇ। ਮਿਲਹਿੰ ਗੁਰੂ ਸਭਿ ਲੇਹਿੰ ਸੰਭਾਲੇ। ਚਲਹੁ ਸਕਲ ਹੀ ਗੋਇੰਦਵਾਲੋਂ[3]। ਮੈਂ ਬੀ ਅਬਿ ਤੁਮਰੇ ਸੰਗਿ ਚਾਲੋਂ*[4]॥ ੪੦ ॥ ਗਮਨ ਕਰਜੋ ਸਭਿ ਕੋਰਿ ਅਗਾਰੀ। ਹਰਖਤਿ ਸੰਗਤਿ ਚਲੀ ਪਿਛਾਰੀ। ਤੂਰਨ ਹੀ ਸਭਿ ਪੁਰਿ ਮਹਿੰ ਆਏਗੁਰਬਿਨ ਨਗਰ ਨ ਸਦਨ ਸੁਹਾਏ॥੪੧॥ ਜਥਾ ਸੁਰਗ ਮਘਵਾ[5] ਬਿਨ ਹੋਇ। ਨਰ ਨਾਰੀ ਚਿੰਤਾ ਚਿਤ ਸੋਇ। ਪੂਰਬ ਬੁੱਢਾ ਗਯੋ ਚੁਬਾਰੇ। ਬਿਨੈ ਬਚਨ ਹੁਇ ਖਰੇ ਉਚਾਰੇ॥੪੨॥[6]ਸ਼੍ਰੀ ਸਤਿਗੁਰੁ ਸੰਗਤਿ ਦਿਸ਼ ਹੇਰਹੁ।ਅਪਰਬਾਰਤਾ ਰਿਦੈ ਨਿਬੇਰਹੁ। ਚਿੰਤਾਤੁਰਉਦਬੇਗ[7] ਸਮੇਤ। ਪ੍ਰਭੁਜੀ!ਸੁਨੇ ਪਰੇ ਨਿਕੇਤ॥੪੩॥ਤੁਮ ਬਿਨ ਕਿਸਹਿ ਨ ਲਾਗਤਿ ਆਛੋਖਾਨ ਪਾਨ ਕੀ ਰੁਚਿ ਨਹਿੰ ਬਾਛੋ।ਸੰਕਟ ਸਭਿ ਕੋ ਹਰਹੁ ਕ੍ਰਿਪਾਲਾ! ਦੇਹੁ ਦਰਸ ਅਪਨੋ ਇਸ ਕਾਲਾ[8]॥੪੪॥ਇਮਿ ਕਹਿ ਵਹਿਰ ਸਰਥ ਮੈਂ ਬੈਸੇ। ਬੂਝਤਿ[9]ਇਹ ਪ੍ਰਸੰਗ ਭਾ ਕੈਸੇ?।ਨਿਕਸੇ ਸਤਿਗੁਰ ਕੌਨ ਸਮੇਂ ਹੈਂ?।ਖੋਜੋਂ ਖੋਜ ਬਤਾਉ ਹਮੇ ਹੈਂ[10]॥੪੫॥ਕਹਜੋ ਸਭਿਨਿ 'ਗੁਰ ਅੰਗਦ ਤਾਤਾ। ਆਇ ਪ੍ਰਹਾਰੀ ਗੁਰ ਕੇ ਲਾਤਾ। ਅਰਧ ਨਿਸਾ ਮਹਿੰ ਨਿਕਸੇ ਪੁਰਿ ਤੇ। ਕੋ ਜਾਨਹਿ ਗਮਨੇ ਕਿਸ ਧਿਰ[6] ਤੇ ॥ ੪੬ ॥ ਪੀਛੈ ਦਾਤੁ ਸਭਿ ਕਿਛੁ ਲੀਨਿ। ਅਪਨੇ ਸਦਨ ਪਯਾਨੋ ਕੀਨ।ਇਕ ਬੜ੍ਹਵਾ[11]ਤਿਨ ਤਜਾਗਨਿ ਕਰੀ। ਗੁਰੁ ਕੀ ਪ੍ਰਿਯ ਅਤਿ ਸੋ ਘਰ ਖਰੀ॥੪੭॥ਇਸ ਕੋ ਦਾਤੁ ਲੇਵਨ ਲਗਜੋ। ਚੜ੍ਹਨ ਨ ਦਿਯੋ ਪ੍ਰਿਥੀ ਪਰ ਭਿਗਜੋ।–ਲੇਇ ਸੁ ਚਲੋਂ–ਜਤਨ ਕਰਿ ਰਹਜੋ। ਨਹਿੰ ਅਰੂਢ ਕਰਿ ਆਸਨ ਲਹਜੋ[12] ॥੪੮॥ ਚਪਲ ਤੁਰੰਗਨਿ ਸਤਿਗੁਰ ਪਯਾਰੀ। ਰਹੀ ਆਪ,ਦਿਯ ਨਹਿੰ ਅਸਵਾਰੀ।ਯਾਂਤੇ ਗਯੋ ਤਜਾਗਕਰਿ ਸੋਊ।ਅਪਰ ਸੰਭਾਰ ਲਯੋ ਘਰ ਸੋਊ' ॥ ੪੯ ॥ ਇਤ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਿਥਮ ਰਾਸੇ 'ਸ਼੍ਰੀ ਅਮਰਦਾਸ ਖੋਜਨ' ਪ੍ਰਸੰਗ ਬਰਨਨੰ ਨਾਮ ਪੰਚ ਤ੍ਰਿੰਸਤੀ ਅੰਸੂ ॥ ੩੫ ॥

੩੬. [ਬਾਬਾ ਬੁੱਢਾ ਜੀ ਸਮੇਤ ਸੰਗਤਿ ਦਾ ਸੰਨ੍ਹ ਸਾਹਿਬ ਜਾਣਾ, ਗੁਰੂ ਜੀ ਦਾ ਪ੍ਰਗਟ ਹੋਣਾ]

ਦੋਹਰਾ ॥ ਸੁਨੀ ਤੁਰੰਗਨਿ ਬਾਰਤਾ ਬੁੱਢੋ ਬਹੁ ਸੁਖ ਪਾਇ[13]'ਇਹ ਅਸਵਾਰੀ

---

[1]ਸਾਰਿਆਂ ਦਾ ਦੁੱਖ। [2]ਸਾਰਿਆਂ ਦੇ ਸਹਾਇਕ (ਗੁਰੂ ਜੀ) ਕਾਰਜ ਸਾਰਨਗੇ। [3]ਗੋਇੰਦਵਾਲ ਨੂੰ। [4]ਇੰਦ੍ਰ। [5]ਚਿਤ ਦੀ ਵਿਆਕੁਲਤਾ [ਸੰਸਃ, ਉਦ੍ਵੇਗ]। [6]ਕਿਸੇ ਧਿਰ=ਕਿਧਰ=ਕਿਸ ਪਾਸੇ। [7]ਘੋੜੀ। [8]ਚੜ੍ਹਕੇ ਉਤੇ ਬੈਠ ਨਹੀਂ ਸਕਿਆ। *ਪਾਃ–ਮੈਂ ਅਬਿ ਹੋ ਸੰਗੇ ਤਹਿੰ ਚਾਲੋਂ।

ਗੁਰੂਕੀ ਅਛਮਤ ਜੁਤਿ ਦਰਸਾਇ॥੧॥ਚੌਪਈ॥ਗੁਰ ਬਿਨ ਨਹੀਂ ਅਰੂਢਨਿ ਦੇਤਿ। ਧਾਂਤੇ ਸੋ ਤਜਿ ਗਯੋ ਨਿਕੇਤਿ। ਅਬਿ ਇਸ ਕੋ ਕੀਜਹਿ ਸ਼ਿੰਗਾਰ। ਪ੍ਰਥਮ ਸ਼ਨਾਨਹੁ ਸੁੰਦਰ ਬਾਰਿ[1]॥੨॥ਧੂਪ ਦੀਪ ਚੰਦਨ ਚਰਚਾਵਹੁ[2]।ਫੂਲ ਬਿਸਾਲ ਮਾਲ ਪਹਿਰਾਵਹੁ। ਪਾਇ ਬਸਤਨੀ[3] ਸੁੰਦਰ ਜ਼ੀਨ[4]। ਕਵਿਕਾ[5] ਦੇਹੁ ਮੁਹਾਰ[6] ਨਵੀਨ॥੩॥ਸੰਗਤਿ ਕਰਹਿ ਬੇਨਤੀ ਸਾਰੀ।ਛੋਰਿ ਦੇਹੁ ਇਹੁ ਚਲਹਿ ਅਗਾਰੀ।ਸੰਗ ਸੰਗਤਾਂ ਗਮਨਹਿੰ ਪਾਛੇ। ਗੁਰੁ ਕੋ ਖੋਜ ਲੈਹਿ ਇਹੁ ਆਛੇ[7]॥੪॥ਬ੍ਰਿਧ ਕੋ ਬਾਕ ਮਾਨਿ ਸਭਿ ਲੀਨਾ। ਸਭਿ ਸ਼ਿੰਗਾਰ ਸ਼ਿੰਗਾਰਨਿ ਕੀਨਾ। ਦਈ ਛੋਰਿ ਪੁਰਿ ਵਹਿਰ ਤੁਰੰਗਨਿ।ਬਹੁ ਸੁੰਦਰ ਜੋ ਸਗਰੇ ਅੰਗਨਿ ॥੫॥ ਸਨੈ ਸਨੈ ਚਲਿ ਸਹਜ ਸੁਭਾਇ। ਪੀਛੇ ਸਗਰੀ ਸੰਗਤਿ ਜਾਇ। ਬੁੱਢੇ ਆਦਿਕ ਸਿਖ ਸਮੁਦਾਏ।ਅਵਲੋਕਤਿ ਬੜਵਾ ਬਿਸਮਾਏ॥੬॥ਕਿਤੇ ਹਰੇਖਾ[8] ਊਚੋ ਕਰੈ।ਕਿਤ ਚੈਚਲਤਾ ਜੁਤਿ ਪਗ ਧਰੈ।ਕਿਤਿਕਦੂਰਤੇ ਕੋਸ਼ਠ[9]ਦੇਖਾ। ਥਿਤਿ ਹ੍ਵੈ[10]ਊਚੋਕੀਨਹਿਰੇਖਾ॥੭॥ਬਹੁਰ ਅਗਾਰੀ ਕੀਨ ਪਯਾਨਾ।ਗਈ ਤਹਾਂ ਕੋਸ਼ਠ ਜਿਸ ਥਾਨਾ। ਦੂਰ ਦੂਰ ਫਿਰ ਚਹੁੰਦਿਸ਼ਿ ਤਾਂਹੀ। ਪੁਨ ਦਰ ਦਿਸ਼ ਗਮਨੀ ਹੁਇ ਪਾਹੀ॥੮॥ਤਹਾਂ ਪਹੁੰਚ ਕਰਿ ਸੀਸ ਝੁਕਾਵਾ। ਪੁਨ ਊਚੇ ਹਿਹ-ਨਾਟ[7] ਸੁਨਾਵਾ। ਸੰਗਤਿ ਦੇਖਿਦੇਖਿ ਬਿਸਮਾਵੈ।–ਇਹਾਂ ਨ ਸਤਿਗੁਰ ਕਹੂੰ ਦਿਸਾਵੈਂ ॥ ੯ ॥ ਬੜਵਾ ਨਹਿੰ ਅਬਿ ਆਗੇ ਜਾਵਤਿ। ਜਨੁ ਲਛਮੀ, ਇਤ ਬਿਸ਼ਨੁ ਬਤਾਵਤਿ।ਰਾਜਸ਼ਿਰੀ[10]ਪੁਰਹੂਤਖੁਜੰਤੀ। ਅਬਿ ਇਸਥਲਕੋਨਹੀਂ ਤਜੰਤੀ–॥੧੦॥ਪਿਖ ਬੁੱਢੇ ਸਭਿਕੋ ਸਮਝਾਯੋ।'ਇਹ ਕੋਠਾ ਕਿਸਕੋ ਬਨਵਾ-ਯੋ।ਦਰਦੇਖਹੁ ਨਹਿੰ ਪੱਯਤਿ ਯਾਹੀ[11]। ਬੜਵਾ ਰਹੀ ਸਥਿਰ ਹੁਇ ਪਾਹੀ[12] ॥੧੧॥ਪ੍ਰਥਮ ਪ੍ਰਕਰਮਾ ਇਸ ਕੀ ਕਰੀ। ਦੂਰ ਦੂਰ ਚਹੁੰ ਦਿਸ਼ ਮਹਿੰ ਫਿਰੀ। ਸੀਸ ਝੁਕਾਇ ਬੰਦਨਾ ਠਾਨੀ।ਥਿਰ ਅਬਿ ਰਹੀ,ਗੁਰੂ ਇਸਥਾਨੀ[13]॥੧੨॥ ਤਬਿ ਕੋਸ਼ਠ ਕੇ ਚਹੁੰਦਿਸ਼ ਫਿਰਿਓ। ਦਰ ਕੋ ਥਿਰਸੋ ਨਿਹਾਰਨਿ ਕਰਿਓ। ਅੱਖਰ ਲਿਖੇ ਦੇਖਿ ਕਰਿ ਕਹਸੋ। 'ਸਭਿ ਆਵਹੁ ਇਕ ਪਤਾ ਸੁ ਲਹਸੋ[14]॥ ੧੩॥ਗੁਰੂ ਹਾਥਕੀ ਲਿਖਤਿ ਦਿਖੀਜਹਿ।ਮੈਂਅਬ ਪਠਿਹੌਂ ਸਰਬਸੁਨੀਜਹਿ' । ਗਏ ਧਾਇ ਤਿਸ ਦੇਖਨੋ ਜਾਇ। ਪਠਿ ਅੱਖਰ ਸੋ ਬ੍ਰਿੱਧ ਸੁਨਾਇ ॥੧੪॥

[1]ਜਲ ਨਾਲ। [2]ਧੂਪ ਦੀਪ (ਜਗਾ ਕੇ) ਚੰਦਨ ਛਿੜਕੇ। [3]ਕਾਠੀ ਦੇ ਉਪਰਲਾ ਕਪੜਾ। [4]ਕਾਠੀ। [5]ਲਗਾਮ। [6]ਛਾਗਾਂ। [7]ਹਿਣਕਣਾ। [8]ਕੋਣਾ। [9]ਖੜੀ ਹੋਕੇ। [10]ਸਚੀ। (ਅ) ਰਾਜ ਲੱਛਮੀ। [11]ਦਿੱਸਦਾ ਨਹੀਂ ਇਸ ਦਾ ਦਰਵਾਜਾ, ਦੇਖੋ। [12]ਇਸ ਦੇ ਕੋਲ ਹੀ। [13](ਤਾਂਤੇ) ਗੁਰੂ ਜੀ ਇਸ ਥਾਂ ਤੇ (ਹੋਣਗੇ)। [14]ਇਕ ਪਤਾ ਮਿਲ ਗਿਆ ਹੈ।

'ਆਇ ਇਹਾਂ ਦਰ ਪਾਰਹਿ[1] ਜੋਊ। ਹਮ ਨਹਿੰ ਗੁਰੂ, ਸਿੱਖ ਨਹਿੰ ਸੋਊ। ਚਲਤ ਪਲਤ ਮਹਿੰ ਨਹੀਂ ਸਹਾਈ।ਜੋ ਆਇਸੁ ਕੋ ਦੇਹਿ ਮਿਟਾਈ'॥੧੫॥ ਸੁਨਿ ਸੈਗਤਿ ਸਗਰੀ ਬਿਸਮਾਨੀ।ਕਿਮਿਹੂੰ ਕਹੀ ਜਾਇ ਨਹਿੰ ਬਾਨੀ।ਆਨ[2] ਗੁਰੂ ਕੀ ਉਲੰਘ ਨ ਸੱਕਈਂ।ਖਰੇ ਪਰਸਪਰ ਮੁਖ ਕੋ ਤੱਕਈਂ।੧੬।–ਜਾਨੀ ਜਾਇ ਜੁਗਤਿ ਨਹਿੰ ਕੋਈ। ਜਿਸ ਤੇ ਦਰਸ ਗੁਰੂ ਕਹੁ ਹੋਈ–। ਚਿੰਤਮਾਨ ਹੈ ਕਰਿ ਤਬਿ ਸਾਰੇ। ਸ਼ਰਨ ਬ੍ਰਿੱਧ ਕੀ ਬਾਕ ਉਚਾਰੇ ॥ ੧੭ ॥ 'ਇਹ ਕੌਤਕ ਸਭਿ ਆਪ ਦਿਖਾਏ।ਤੁਮਬਿਨ ਕਿਸ ਤੇ ਹੈ ਨਉਪਾਏ।ਸਭਿ ਸੈਗਤਿ ਪਰ ਕਰੁਨਾ ਕਰੀਏ। ਆਪ ਜਤਨ ਕਰਿ ਗੁਰੂ ਦਿਖਰੀਏ' ॥ ੧੮॥ ਸੁਨਿ ਬਿਚਾਰ ਬ੍ਰੱਢੇ ਤਬਿ ਕੀਨਸਿ।ਸਿੱਖਨ ਪਰ ਕਰੁਨਾਰਸ ਭੀਨਸਿ।ਚਿਤਵਨੋ –ਗੁਰੂ ਨੇ ਬਚਨ ਉਚਾਰਾ।ਹੋਹਿ ਦੋਸ਼ ਜੇ ਖੋਲਹਿੰ ਦ੍ਵਾਰਾ॥੧੯॥ਅਪਰ ਥਾਨ ਕੋ ਪਾਰਨ ਕਰੌਂ[3]। ਤਹਾਂ ਨਹੀਂ ਇਹ ਦੋਸ਼ ਨਿਹਰੌਂ। ਦਰਸ਼ਨ ਕਰਿ ਕੈ ਬਿਨਤੀ ਠਾਨਹਿੰ। ਸਭਿ ਅਪਰਾਧ ਛਿਮਹਿ, ਹਿਤ ਜਾਨਹਿੰ[4]–॥੨੦॥ਰਿਦੈ ਧਯਾਨ ਧਰਿ ਬੰਦਨ ਕੀਨਸਿ। ਕੋਸ਼ਟ ਕੋ ਪਿਛਲੀ ਦਿਸ਼ ਚੀਨਸਿ। ਤਹਾਂ ਜਾਇ ਕਰਿ ਈਂਟ ਉਖੇਰੀ। ਤੀਛਨ ਲੋਹ ਸੈਗ ਤਿਸ ਬੇਰੀ ॥੨੧॥ ਗਰੀ ਕਰੀ[5] ਤਹਿੰ ਪ੍ਰਵਿਸ਼ਨਿ ਜੇਤੀ। ਸੈਗਤਿ ਦੇਖਤਿ ਅਚਰਜ ਸੇਤੀ॥ ਪਸ਼ਚਮ ਦਿਸ਼ ਮਹਿੰ ਕੋਸ਼ਠ ਦ੍ਵਾਰਾ। ਪੂਰਬ ਦਿਸ਼ਾ ਪਾਰ ਕੋ ਪਾਰਾ[6]॥ ੨੨॥ ਅੰਤਰ ਧੀਰਜਧਾਰਿ ਪ੍ਰਵੇਸ਼ਾ।ਪਿਖੇਗੁਰੂ ਤਬਿ ਮਨਹੁ ਮਹੇਸ਼ਾ।ਆਸਨ ਲਾਇਸਮਾਧਿ ਅਗਾਧਾ।ਬ੍ਰਹਮ ਰੂਪ ਇਕ ਅਚਲ ਅਬਾਧਾ॥੨੩॥ਅੰਗ ਅਡੋਲ ਟਿਕੇ ਜਗ ਸ੍ਵਾਮੀ। ਕੋਟਿ ਬਰਖ ਜਿਮਿ ਸ਼ਿਵ ਨਿਸ਼ਕਾਮੀ[7]। ਪਦ ਅਰਬਿੰਦ ਬੰਦਨਾ ਧਾਰੀ। ਕਰ ਸਪਰਸ਼ ਕਰਿ ਚਿਰਨੋ ਅਗਾਰੀ॥੨੪॥ਛੁਵਤਨ*ਹਾਥ ਸਮਾਧਿ ਵਿਰਾਮ[8]।ਖੁਲੇ ਬਿਲੋਚਨ ਕ੍ਰਿਪਾ ਸੁ ਧਾਮ[9]। ਦੇਖਿ ਬ੍ਰਿੱਧ ਕੋ ਬਾਕ ਉਚਾਰਾ। 'ਕਿਮਿ ਤੈਂ ਟਾਰਨੋ ਹੁਕਮ ਹਮਾਰਾ?'॥੨੫॥'ਸ਼੍ਰੀ ਗੁਰੂ! ਹਮ ਨਹਿੰ ਆਇਸੁ ਟਾਰੀ।ਤਜਿ ਦਰ,ਫੋਰਨੋ ਦ੍ਵਾਰ ਪਿਛਾਰੀ[10]। ਸਭਿ ਸਿੱਖਨ ਮਨ ਬ੍ਯਾਕੁਲ ਹੇਰਾ। ਦੂਰੇ ਆਪ ਕਰਿ ਜਗਤ ਅੰਧੇਰਾ ॥ ੨੬॥ ਇਹ ਬਿਧਿ ਕਨੋਂ ਕਰਿ

[1]ਬੋਲੇਗਾ। [2]ਮਿਰਜਾਦਾ। (ਅ) ਪ੍ਰਤਿੱਗਯਾ। [3]ਪਾੜਨਾਂ ਕਰਾਂ। [4]ਗੁਰੂ ਜੀ ਪ੍ਰੇਮ ਨੂੰ ਹੀ ਜਾਣਦੇ ਹਨ, ਭਾਵ ਓਹ ਕ੍ਰੁੱਸੇ ਕਦੇ ਨਹੀਂ ਹੁੰਦੇ (ਅ) ਮੇਰੇ ਪ੍ਰੇਮ ਨੂੰ ਜਾਣ ਲੈਣ (ਕਿ ਇਸ ਦੀ ਅਵਗ੍ਯਾ ਦਾ ਕਾਰਣ ਪ੍ਰੇਮ ਹੈ ਬੇਅਦਬੀ ਨਹੀਂ)। [5]ਮੋਰੀ ਕੀਤੀ। [6]ਪਾੜ ਪਾੜਿਆ। [7]ਕਾਮਨਾ ਤੋਂ ਰਹਤ ਸ਼ਿਵ ਜੀ। [8]ਉਟਕ ਗਈ, [ਸੰਸ:, ਵਿਰਾਮ=ਕਿਸੇ ਕ੍ਰਿਯਾ ਦਾ ਰੁਕ ਜਾਣਾ] ਸਮਾਧੀ ਦੇ ਪ੍ਰਵਾਹ ਦਾ ਰੁਕ ਜਾਣਾ ਸਮਾਧੀ ਦਾ ਖੁਲ੍ਹ ਜਾਣਾ ਹੈ। [9]ਭਾਵ ਗੁਰੂ ਜੀ ਦੇ ਨੇਤ੍ਰ। [10]ਪਿਛਲੇ ਪਾਸਿਓਂ ਰਸਤਾ ਪਾੜਿਆ ਹੈ।

*ਪਾ:–ਛਵਤਿ।

ਬਨਹਿ ਗੁਸਾਈਂ। ਛਪਹੁ ਆਪ ਸੰਗਤਿ ਦੁਖ ਪਾਈ। ਸਰਬ ਸ਼ਕਤਿ ਜੁਤਿ ਸਮਰਥ ਪੂਰਨ।ਚਹਹੁ ਜਿ ਚਿੱਤ ਮਹਿੰ ਕਰਿ ਹੋ ਤੂਰਨ॥੨੭॥ ਤੀਨ ਲੋਕ ਪਰ ਹੁਕਮ ਤੁਮਾਰਾ। ਬੈਠਹੁ ਤੁਮ,ਕਿਸਤੇ ਡਰ ਧਾਰਾ। ਨਿਕਸਹੁ ਵਹਿਰ ਦਿਖਾਵਹੁ ਦਰਸ਼ਨ। ਕਰਿਹੈ ਸੰਗਤਿ ਪਾਇਨ ਪਰਸਨ॥੨੮॥ਸ਼੍ਰੀ ਅੰਗਦ ਕੀ ਸਿਮਰਹੁ ਸਿੱਖਯਾ। ਨਾਮ ਜਪਾਇ ਕਰਹੁ ਸਿਖ ਰੱਖਯਾ[1]। ਸੁਨਤਿ ਭਏ ਸ਼੍ਰੀ ਅਮਰ ਪ੍ਰਸੰਨ।ਕਹਯੋ ਬ੍ਰਿੱਧ ਕੋ"ਤੁਮ ਬਹੁ ਧੰਨ॥੨੯॥ਪਰਉਪਕਾਰ ਹੇਤੁ ਸਭਿ ਕਰਯੋ। ਸਿੱਖੀ ਕੋ ਸਥੰਭ[1] ਹੈ ਥਿਰਯੋ। ਮਤਸਰ ਪਾਵਕ ਜ੍ਵਲਤ[2] ਮਹਾਨ। ਈਂਧਨ ਧੀਰਜ ਗਯਾਨ ਰੁ ਧਯਾਨਾ[3]॥੩੦॥ ਪਿਸ਼ਤਾਸ਼ਨੀ[4] ਆਸ ਦੁਖਦਾਈ। ਪੁਰਹਿ ਨ ਰਾਜ ਤ੍ਰਿਲੋਕੀ ਪਾਈ[5]। ਬ੍ਰਹਮਾਦਿਕ ਜਿਨ ਜੀਤੇ ਸਾਰੇ।ਕਲਿਜੁਗ ਕੇ ਨਰ ਕੌਨ ਬਿਚਾਰੇ ॥੩੧॥ ਮੋਹ ਸੈਨ ਕੋ ਜੋਰ ਮਹਾਨਾ। ਜਹਿੰ ਕਹਿੰ ਸਦਗੁਨ ਕੀ ਕਰਿਹਾਨਾ[6]। ਬਹੁ ਕੁਚਾਲ ਕਲਿਕਾਲ ਬਿਥਾਰੀ। ਪੀੜਿਤ ਮੂਢਨ ਸਭਿ ਉਰ ਧਾਰੀ॥੩੨॥ ਤਿਸਕੋ ਤ੍ਰਾਸ ਬਿਲੋਕਿ ਬਿਸਾਲਾ। ਆਨਿਛਪੇ ਕੋਸ਼ਠ ਇਸ ਕਾਲਾ*'।ਸੁਨਿ ਬ੍ਰਿਧ ਨੇ ਪੁਨਬਾਕ ਬਖਾਨੇ।'ਸਭਿ ਕੌਤਕ ਤੁਮ ਨੈ ਇਹ ਠਾਨੇ॥੩੩॥ ਅਪਨੀ ਲੀਲ੍ਹਾ ਆਪ ਨਿਹਾਰਹੁ। ਕਿਸੇ ਉਪਾਵਹੁ ਕਿਸੇ ਸੰਘਾਰਹੁ।ਸਭਿ ਜੀਵਨ ਕੇ ਜੀਵ ਬਿਸਾਲਾ। ਦੇਹੁ ਜੀਵਕਾ ਤੁਮ ਸਭਿ ਕਾਲਾ ॥੩੪॥ ਸੰਗਤਿ ਬਯਾਕੁਲ ਅਪਨੀ ਜਾਨੋ। ਦਰਸ਼ਨ ਦੇਹੁ ਕਸ਼ਟ ਕੋ ਹਾਨੋ। ਧਰਹਿ ਕਾਮਨਾ ਪੂਰਨ ਕਰੀਐ। ਬਿਰਦ ਕ੍ਰਿਪਾਲ ਸਦੀਵ ਬਿਚਰੀਐ[7] ॥੩੫॥ਬਿਨਤੀ ਸੁਨਿ ਕੈ ਬਾਕ ਉਚਾਰਾ। 'ਉਠਹੁ ਆਪ ਅਬਿ ਖੋਲਹੁ ਦ੍ਵਾਰਾ। ਸੰਗਤਿ ਕੋ ਦਰਸਾਉ[8] ਭਲੇਰੇ। ਇਹ ਉਪਕਾਰ ਹੁਏ ਸਭਿ ਤੇਰੇ[9]'॥੩੬॥ ਸੁਨਿਕੈ ਬ੍ਰਿੱਧ ਬਿਲੰਦ ਅਨੰਦਯੋ[10]। ਤੂਰਨ ਉਠਯੋ ਗੁਰੂ ਪਦ ਬੰਦਯੋ। ਢਾਹਿ ਈਂਟਕਾ ਖੋਲਯੋ ਦ੍ਵਾਰਾ। ਸਭਿ ਸੰਗਤਿ ਕੋ ਤਬਹਿ

---

[1]ਥੰਮ੍ਹ, ਆਸਰਾ। [2](ਜਗਤ ਵਿਚ) ਈਰਖਾ ਰੂਪੀ ਅੱਗ ਬਲ ਰਹੀ ਹੈ। [3]ਧੀਰਜ,ਗਯਾਨ ਧਯਾਨ ਉਸ ਵਿਚ ਬਾਲਣ ਬਲ ਰਹੇ ਹਨ। [4]ਆਦਮਖੋਰ। [ਸੰਸ:, ਪਿਸ਼ਤਾਸ਼ਨਿ=ਰਾਖਸ਼ੀ, ਆਦਮ ਖੋਰ, ਗੋਸ਼ਤ ਖੋਰ] ਆਸ਼ਾ ਨੂੰ ਆਦਮੀਆਂ ਦਾ ਮਾਸ ਖਾਣ ਵਾਲੀ ਦੱਸਦੇ ਹਨ। [5]ਪੂਰਨ ਨਹੀਂ ਹੁੰਦੀ ਤ੍ਰਿਲੋਕੀ ਦਾ ਰਾਜ ਪਾਇਆਂ ਭੀ। [6]ਸ੍ਰੇਸ਼ਟ ਗੁਣਾਂ ਦੀ ਨਾਸ਼ ਕਰਤਾ ਹੈ। [7]ਦਰੋਸ਼ਨ ਦਿਓ। [8]ਖੁਸ਼ ਹੋਯਾ। *ਦਾਸੂ ਨੇ ਕਿਹਾ ਸੀ (ਦੇਖੋ ਅੰਸੂ ੩੪ ਅੰਕ ੪੩) ਕਿ ਇਥੋਂ ਟੁਰ ਜਾਓ। ਸੋ ਗੁਰੂ ਪੁੱਤ੍ਰ ਜਾਣਕੇ ਤੇ ਕਿਸੇ ਨਾਲ ਈਰਖਾ ਦਾ ਮੁਕਾਬਲਾ ਕਰਨਾ ਜੋਗ ਨਾ ਸਮਝਕੇ ਗੁਰੂ ਜੀ ਸਭ ਸਮਾਜ ਛੋੜਕੇ ਟੁਰ ਆਏ ਸਨ। ਸੰਗਤ ਦਾ ਆਖਾ ਮੰਨਣਾ ਭੀ ਇਕ 'ਗੁਰੂ ਬਿਰਦ' ਹੈਸੀ। ਇਸ ਕਰਕੇ ਫੇਰ ਮੁੜ ਆਏ, ਯਥਾ:—ਸਭਿ ਸੰਗਤਿ ਕੀ ਸੁਨਿ ਕਰਿ ਬਿਨਤੀ। ਗਾਦੀ ਪਰ ਬੈਠੇ ਤਜਿ ਗਿਨਤੀ। [ਅੰਸੂ ੩੬ ਅੰਕ ੭੯

ਹਕਾਰਾ॥੩੭॥ਦਿਖਤਿ ਹੁਤੀ[1],ਸੁਨਿ ਬ੍ਰਿਧ ਕੀ ਆਗਯਾ।ਹਰਖਤਿ ਭਈ ਪ੍ਰੇਮ ਰਸ ਪਾਗਯਾ।ਹੁਮ ਹੁਮਾਇ ਸੰਗਤਿ ਸਭਿ ਆਈ। ਭਈ ਭੀਰ ਤਹਿੰ ਥਾਉਂ ਨ ਪਾਈ॥੩੮॥ ਪਦ ਪੰਕਜ ਪਰਸਹਿੰ, ਕਰ ਬੰਦਹਿੰ। ਦਰਸਹਿੰ ਸਤਿਗੁਰ ਰਿਦੈ ਅਨੰਦਹਿੰ। ਧਰਹਿੰ ਉਪਾਇਨ ਪ੍ਰੇਮ ਬਧਾਵਹਿੰ। ਜੈ ਜੈ ਕਾਰ ਉਚਾਰਿ ਸੁਨਾਵਹਿੰ॥੩੯॥ਸਭਿ ਸੰਗਤਿ ਬੈਠੀ ਹਰਖਾਏ।ਭੇਟਨਿ ਕੇ ਅੰਬਾਰ ਲਗਾਏ। ਸਭਿਨਿ ਸੁਨਾਇ ਗੁਰੂ ਤਬ ਕਹਯੋ।'ਇਹੁ ਉਪਕਾਰ ਸੁ ਬ੍ਰੂੰਢੇ ਲਹਯੋ॥੪੦॥ ਖੇਦ ਬਡੋ ਨਿਜ ਤਨ ਪਰ ਲੀਨਾ।ਨੀਕੋ ਹਿਤ ਸੰਗਤਿ ਕੋ ਕੀਨਾ।ਇਸ ਕੋ ਪਾਰ ਦਯੋ ਦਰਸਾਵੈ[2]।ਸੋ ਨਰ ਜਮ ਕੋ ਪਿਖਨ ਨ ਪਾਵੈ॥੪੧॥ਇਹੁ ਸੰਗਤਿ ਕੋ ਬੋਹਿਥ ਭਾਰਾ।ਭਉਜਲ ਤੇ ਕਰਿਹੈ ਨਿਸਤਾਰਾ।ਸਿੱਖੀ ਅਵਧਿ,ਨ ਇਸ ਤੇ ਪਰੈ[3]। ਨਾਮ ਲਿਏ ਗਨ ਬਿਘਨ ਸੁ ਹਰੈ'॥੪੨॥ਬ੍ਰਿਧ ਨੇ ਕਹਯੋ 'ਤੁਰੈ-ਗਨਿ ਖਰੀ। ਜਿਸਨੇ ਰਾਵਰਿ ਕੀ ਸੁਧਿ ਕਰੀ। ਉਠਹੁ, ਅਰੂਢਹੁ, ਚਲਹੁ ਕ੍ਰਿਪਾਲਾ!।ਸਦਨ ਆਪਨੇ ਗੋਇੰਦਵਾਲਾ'॥੪੩॥ਤਬਿ ਸ਼੍ਰੀਗੁਰੁ ਨਿਕ ਸੋ ਤਿਸ[4] ਬਾਹਰ।ਖਰੇ ਭਏ ਦਿਯ ਦਰਸ਼ਨ ਜ਼ਾਹਰ।ਆਇ ਤੁਰੰਗਨਿ ਸੀਸ ਨਿਵਾਵਾ। ਫੁਰਕਾਵਤਿ[5] ਹਿਰਦਾ ਹਰਖਾਵਾ॥੪੪॥ਤਬਿ ਸ਼੍ਰੀ ਅਮਰ ਫੇਰ ਕਰਿ ਹਾਥ। ਚਢੇ ਸਿਮਰ ਸ਼੍ਰੀ ਨਾਨਕ ਨਾਥ।ਸੁੰਦਰ ਗਤਿ[6] ਬਜ਼ਵਾ ਤਬਿ ਚਲੈ। ਸੰਗਤਿ ਚਲਤਿ ਸੰਗ ਸਭਿ ਮਿਲੈ॥੪੫॥ ਭਾਈ ਬ੍ਰਿੰਧ ਰਕਾਬ ਤਬਿ ਗਹੀ। ਸਭਿ-ਹਿਨਿ ਅਸ ਸ਼ੋਭਾ ਤਬਿ ਲਹੀ। ਅਨੰਦ ਉਦਧਿ ਕੀ ਉਠਹਿੰ ਤਰੈਗੈਂ।ਇਮਿ ਸਭਿ ਜਾਤਿ ਚਲੈ ਗੁਰ ਸੈਗੈ॥੪੬॥ ਚਲਿ ਆਏ ਇਮਿ ਗੋਇੰਦਵਾਲ। ਸਭਿ ਨੈ ਉਤਸਵ ਕੀਨਿ ਬਿਸਾਲ। ਦੀਪਮਾਲ ਸਗਰੇ ਪੁਰਿ ਹੋਈ। ਦਰਸ਼ਨ ਕਹੁ ਆਏ ਸਭਿ ਕੋਈ ॥੪੭॥ ਮਧੁਰ ਪ੍ਰਸਾਦਿ ਭਯੋ ਸਮੁਦਾਈ। ਬਰਤਤਿ ਸੰਗਤਿ ਸਗਲ ਅਘਾਈ। ਫੂਲਨ ਮਾਲਾ ਆਨਤਿ ਕੋਈ। ਦਰਸੈਂ ਕਿਤਿਕ ਆਨਿ ਫਲ ਤੋਈ[7]॥੪੮॥ ਸਭਿ ਸੰਗਤਿ ਕੀ ਸੁਨਿ ਕਰਿ ਬਿਨਤੀ। ਗਾਦੀ ਪਰ ਬੈਠੇ ਤਜਿ ਗਿਨਤੀ।ਦੇਨਿ ਲਗੇ ਦਰਸ਼ਨ ਪੁਨ ਤੈਸੇ।ਸਿੱਖ ਸਰਬ ਪਰ-ਵਾਰਤਿ ਬੈਸੇ ॥੪੯॥ ਜੋਤਿਕ ਸੰਗਤਿ ਹੁਤੀ ਬਿਦੇਸ਼ੁ। ਦਰਸ਼ਨ ਕਰਿ ਵਰ ਪਾਇ ਵਿਸ਼ੇਸ਼ੁ। ਰਹਿ ਕੋਤਿਕ ਦਿਨ ਗਈ ਅਵਾਸੁ[8]। ਦਸੁ ਦਿਸ਼ ਕੀਰਤਿ ਕਰਤਿ ਪ੍ਰਕਾਸ਼ੁ ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ

[1](ਸੰਗਤ)ਤੱਕਰਹੀ ਸੀ,ਭਾਵ ਉਡੀਕ ਵਿਚਸੀ।[2]ਇਸਦੇ ਦਿੱਤੇ ਪਾੜ ਨੂੰ(ਜੋ ਕੋਈ)ਦੇਖੇਗਾ।[3]ਸਿੱਖੀ ਦੀ ਬਾਬਾ ਬੁੱਢਾ ਹਦ ਹੈ ਇਸਤੋਂ ਪਰੇ ਹੋਰ ਸਿੱਖੀ ਨਹੀਂ। [4](ਕੋਠੇ) ਤੋਂ। [5](ਨਾਸਾਂ)ਫੁਰਕਾਉਂਦੀ ਹੈ।[6]ਚਾਲ। [7]ਉਹ(ਸਿਖ)ਫਲ ਲਿਆਕੇ (ਭੇਟ ਧਰਕੇ) ਦਰਸ਼ਨ ਕਰਦੇ ਹਨ। [8](ਆਪਣੇ) ਘਰੀਂ।

ਅਮਰਦਾਸ ਪੁਰਿ ਆਗਮਨ' ਪ੍ਰਸੰਗ ਬਰਨਨੰ ਨਾਮ ਖਸ਼ਟ ਤ੍ਰਿੰਸਤੀ ਅੰਸੂ ॥ ੩੬ ॥

੩੭. [ਪਾਰੋ ਜੁਲਕਾ। ਲਾਲੂ ਨੂੰ ਬਖਸ਼ੀਸ਼ਾਂ]।

ਦੋਹਰਾ ॥ ਇਸ ਪ੍ਰਕਾਰ ਸ੍ਰੀ ਸਤਿਗੁਰੂ ਪੁਰੀ ਬਿਰਾਜੇ ਆਇ। ਭਾਈ ਬ੍ਰਿਧ ਕੇਤਿਕ ਦਿਵਸ ਰਹਜੋ ਨਿਕਟ ਸੁਖਪਾਇ ॥੧॥ ਚੌਪਈ ॥ ਦਾਤ੍ਰੁ ਲਾਤਬਿਖੈ ਦੁਖ*ਭਯੋ।ਅਸਥਿ[1]ਬੀਚਤੇ ਪੀਰਤਿ ਥਿਯੋ[2]।ਗੁਰੂ ਅਵੱਗਯਾ ਤੇ ਦੁਖ ਪਾਵੈ। ਆਇ ਸਮੀਪ ਨਹੀਂ ਬਖਸ਼ਾਵੈ॥੨॥–ਲੱਜਾ ਜੁਤ ਕਯਾ ਮੁਖ ਲੈ ਜੌਹੌਂ।ਬੈਠਿ ਸਭਾ ਸ਼ੋਭਾ ਕਿਮਿ ਲੈ ਹੌਂ–। ਸਦਨਬਿਖੈ ਬੈਠਜੋ ਨਿਤ ਰਹੈ।ਕਸ਼ਟ ਲਾਤਕੋ ਦੀਰਘ ਸਹੈ ॥੩॥ ਹਰਖ ਨ, ਸ਼ੋਕ ਨ, ਰਹੈਂ ਸਮਾਨ[3]।ਸ਼੍ਰੀ ਸਤਿਗੁਰ ਉਰ ਛਿਮਾ ਨਿਧਾਨ।ਭਲਾ ਬੁਰਾ ਕਿਸਹੂੰ ਨ ਬਖਾਨਹਿਂ।ਸਭਿ ਪਰ ਦਯਾਦ੍ਰਿਸ਼ਟਿ ਕੋ ਠਾਨਹਿਂ॥੪॥ਤਬਿ ਭਾਈ ਬੁੱਢੇ ਕਰ ਜੋਰੇ। ਬਿਦਾ ਹੋਇ ਗਮਨਜੋ ਗ੍ਰਿਹ ਓਰੇ।ਗਯਾਨਵਾਨ ਗੁਰ ਧਯਾਨ ਸਦੀਵਾ।ਸਭਿ ਤੇਊਚ ਅਧਿਕਮਨਨੀਵਾ॥੫॥

ਪਾਰੋ ਜੁਲਕਾ ਛੱਲੇ ਮਾਂਹਿ[4]। ਪਰਮੇਸ਼ੁਰ ਸੋਂ ਪ੍ਰੇਮ ਉਮਾਹਿ। ਸਤਿਗੁਰ ਕੀ ਮਹਿਮਾ ਕੋ ਜਾਨਹਿ। ਗੁਰਬਾਨੀ ਸੁ ਬਿਚਾਰਨ ਠਾਨਹਿ ॥੬॥ ਦਰਸ਼ਨ ਕੀ ਮਨ ਪਯਾਸੁ ਘਨੇਰੀ।ਸਤਿਗੁਰ ਪਹਿ ਆਯਹੁ ਇਕ ਬੇਰੀ। ਨਮਸਕਾਰ ਕਰਿ ਬੈਠਜੋ ਪਾਸ। ਮਨ ਮਹਿਂ ਦੀਰਘ ਪ੍ਰੇਮ ਪ੍ਰਕਾਸ਼ ॥ ੭ ॥ ਅੰਤਰਯਾਮੀ ਗੁਰ ਨੇ ਜਾਨਾ। 'ਪਰਮ ਹੰਸ' ਤਿਸ ਨਾਮ ਬਖਾਨਾ। ਪੂਰਨ ਗਯਾਨ ਰਿਦੇ ਹੁਇ ਆਵਾ।ਏਕ ਰੂਪ ਸਭਿ ਜਗ ਦ੍ਰਿਸ਼ਟਾਵਾ॥੮॥ਪਰਮਹੰਸ ਸਤਿਗੁਰ ਕੇ ਕਹੇ। ਬ੍ਰਹਮ ਸਰੂਪ ਅਪਨ ਸੁਖ ਲਹੇ। ਜੋਗ,ਵਿਰਾਗ,ਭਗਤਿ ਬਿੱਗਯਾਨ[5]। ਪੂਰਨ ਹੋਏ ਜਿਸਕੇ ਆਨਿ॥੯॥ਨਿੱਧਿਸਿੱਧਿ ਰਿਧਿ ਗੁਰ ਤੇਪਾਈ॥ਆਵਤਿ ਹੀ ਸਤਿਗੁਰ ਸ਼ਰਨਾਈ। ਕੁਲ ਆਚਾਰ ਕਰਤਿ ਬਿਵਹਾਰ। ਉਰ ਮਹਿ ਗੁਰ ਚਰਨਨ ਕੋ ਧਾਰਿ† ॥੧੦॥ਜੋਗ ਭੋਗ ਦੋਨਹੁ ਕੋ ਪਾਇ। ਰਹੈ ਅਲੇਪ ਕਮਲ ਜਲ ਭਾਇ[6]।ਦੁਇਦਿਨ ਘਰ,ਪੁਨ ਸਤਿਗੁਰ ਪਾਸ। ਆਵਹਿ,ਰਹੈ, ਦਰਸ ਕੀ ਪਯਾਸ॥੧੧॥ਇਕ ਦਿਨ ਚਢਜੋ ਤੁਰੰਗਨਿ ਆਵੈ। ਨਹਿਅਵਨੀ ਪਰ ਪਾਇਂ ਟਿਕਾਵੈ। ਗਤਿ ਬਿਹੰਗ ਕੀ ਬੜਵਾ ਚਾਲਹਿ[7]। ਕਰਾਮਾਤ ਕੋ ਸਹਤਿ ਬਿਸਾਲਹਿ॥੧੨॥ਦਿੱਲੀ ਤੇ ਨਬਾਬ ਮਗ ਜਾਇ[8]। ਗਜ ਪਰ ਹੁਤੋ

[1]ਹੱਡੀ। [2](ਦਾਤ੍ਰੁ) ਹੱਡੀ ਵਿਚ (ਪੀੜ ਤੋਂ) ਪੀੜਤ ਹੋਇਆ। [3](ਗੁਰੂ ਜੀ ਨੂੰ) ਨਾ ਹਰਖ ਹੈ ਨਾ ਸ਼ੋਕ ਹੈ, ਇਕੋ ਜਿਹੇ ਰਹਿੰਦੇ ਹਨ। [4]ਛੱਲੇ (ਪਿੰਡ) ਵਿਚ। [5]ਅਨੁਭਵ ਵਿੰਨਜ ਪੂਰਨ ਗਿਆਨ। [6]ਢਾਂਙ। [7]ਪੰਛੀ ਦੀ ਚਾਲ ਘੋੜੀ ਚੱਲੇ। [8]ਰਾਹ (ਵਿਚ) ਜਾਂਦਾ ਸੀ।

*ਪਾਃ–ਰੁਜ। †ਪਾਃ–ਉਰ ਮਹਿ ਗੁਰੂ ਚਰਨ ਕੋ ਧਾਰਿ।

ਚਮੂੰ ਸਮੁਦਾਇ। ਅਵਲੋਕਨੋ ਤਿਨ ਭਾਈ ਪਾਰੋ।ਮਹਾਂ ਅਚਰਜ ਰਿਦੈ ਮਹਿ ਧਾਰੋ ॥੧੩॥ ਸ਼ੀਘ੍ਰ ਜਾਇ ਭਾ ਖਰੋ ਅਗਾਊ। ਦਰਸ਼ਨ ਕੋ ਧਰਿ ਕੈ ਚਿਤ ਚਾਊ।ਤਜਿ ਗਜ ਕੋ ਪਾਇਨ ਪਰ ਪਰਨੋ।ਪਾਰੋ ਕਿਰਪਾ ਦ੍ਰਿਸ਼ਟਿਨਿਹਰਨੋ॥ ੧੪॥ ਅਧਿਕ ਰਿਦੈ ਤਿਹ ਪ੍ਰੇਮ ਪ੍ਰਕਾਸ਼ਾ। ਮਨ ਤੇ ਭਯੋ ਬਿਕਾਰ ਬਿਨਾਸ਼ਾ। ਹਾਥ ਜੋੜਿ ਕੈ ਤਾਂਹਿ ਉਚਾਰਾ[1]ਅਹੋ ਵਲੀ! ਕਸ਼ ਨਾਮ ਤੁਮਾਰਾ ?॥੧੫॥ ਕਿਤਿ ਕੋ ਜਾਤਿ ਕਹਾਂ ਤੇ ਆਏ?।ਖਾਦਮ ਕੀਜਹਿ ਬਰਾ ਖੁਦਾਏ[2]।'ਪਾਰੋ ਨਾਮ ਹਮਾਰੋ ਅਹੈ।ਗੁਰ ਦਰਸ਼ਨ ਜਾਵਤਿ ਚਿਤ ਚਹੈ'॥੧੬॥ਸੁਨਿ ਨਵਾਬ ਮਨ ਸਿਦਕ ਉਦਾਰਾ[3]। ਬੂਝਨੋ[4]'ਕਿਹ ਠਾਂ ਪੀਰ ਤੁਮਾਰਾ? । ਹਮ ਕੋ ਸੰਗ ਲੈਹੁ ਦਰਸਾਵਹੁ।ਧੰਨ ਗੁਰੂ ਜਿਸਪਹਿ ਤੁਮ ਜਾਵਹੁ'॥੧੭॥ਪਾਰੋ ਕਹਨੋ'ਸੰਗ ਜੋ ਲਸ਼ਕਰ। ਅਪਰ ਬਿਭੂਤਿ ਸਰਬ ਕੋ ਪਰਹਰਿ। ਤਬਿ ਤੁਮ ਗਮਨਹੁ ਦਰਸ਼ਨ ਕਰੀਅਹਿ। ਸਤਿਗੁਰ ਪਰਸਨ ਕੋ ਫਲ ਧਰੀਅਹਿ'॥੧੮॥ ਪ੍ਰੇਮ ਨਬਾਬ ਕੀਨਿ ਤਿਸ ਕਾਲਾ। ਸੁਤ ਕੋ ਸੌਂਪਿ ਸਮਾਜ ਬਿਸਾਲਾ। 'ਖਿਜਮਤ ਪਾਤਿਸ਼ਾਹ ਕੀ ਕਰੋ।ਹਮਰੋ ਖਯਾਲ ਨਹੀਂ ਉਰ ਧਰੋ'॥੧੯॥ ਸੁਤ ਕੋ ਸਭਿ ਬਿਧਿ ਤਿਨ ਸਮਝਾਯੋ।ਪਾਰੋ ਸੰਗ ਆਪ ਚਲਿ ਆਯੋ। ਸਤਿਗੁਰ ਕੋ ਬੰਦਨ ਕਰਿ ਬੈਸੋ।ਭਏ ਪ੍ਰਸੰਨ ਦੇਖਿ ਕਰਿ ਤੈਸੋ॥੨੦॥'ਪਾਰੋ ਧੰਨ ਧੰਨ*ਉਪਕਾਰੀ। ਤਰਹੁ ਆਪ ਅਪਰਨ ਦੇ ਤਾਰੀ[5]। ਬੋਲਨ ਮਿਲਨ ਸੰਤ ਸੋਂ ਨੀਕਾ। ਤਾਤ-ਕਾਲ ਕਟਿ ਸੰਕਟ ਜੀਕਾ' ॥ ੨੧ ॥ ਪਾਰੋ ਨੇ ਸਭਿ ਕਹਨੋ ਪ੍ਰਸੰਗ। ਜਿਸ ਪ੍ਰਕਾਰ ਆਨਨੋ ਸੋ ਸੰਗ। ਸੁਨਿ ਸ਼੍ਰੀ ਅਮਰ ਕਰੀ ਤਬਿ ਕਰੁਨਾ।ਹਰਨੋ ਤਿਸੀ ਕੈ ਜਨਮ ਰੁ ਮਰਨਾ॥੨੨॥ਸਤਿਗੁਰ ਕੀ ਉਰ ਪ੍ਰੀਤਿ ਪਰੀ ਹੈ।ਮਨ ਬਿਕਾਰ ਕੀ ਪੀਰ ਹਰੀ ਹੈ। ਭਯੋ ਨਿਹਾਲ ਨਿਬਾਬ ਘਨੇਰਾ। ਕੇਤਿਕ ਦਿਨ ਗੁਰ ਨਿਕਟ ਬਸੇਰਾ॥੨੩॥ਸੰਤ ਸੰਗ ਸਮ ਪਾਰਸ ਛੁਹਨੋ।ਹੁਤੋ ਮਨੂਰ ਸੁ ਕੰਚਨ ਭਯੋ। ਪਰਮਾਨੰਦ ਪਾਇ ਕਰਿ ਭਲੋ। ਬਿਦਾ ਹੋਇ ਪਾਰੋ ਸੰਗ ਚਲੋ ॥੨੪॥

ਡੱਲੇ ਗ੍ਰਾਮ ਨਾਮ ਇਕ ਲਾਲੂ।ਪ੍ਰੇਮੀ ਪਾਰੋ ਸੰਗ ਬਿਸਾਲੂ।ਸਤਿਗੁਰ ਜਾਪ ਜਪੇ ਦਿਨ ਰੈਨ। ਹਰੇ ਬਿਕਾਰਨ ਤੇ ਮਨ ਚੈਨ ॥੨੫॥ ਪਾਰੋ ਇਕ ਦਿਨ ਆਵਨਿ ਲਾਗਾ। ਗੁਰ ਦਰਸ਼ਨ ਕੋ ਮਨ ਅਨੁਰਾਗਾ।ਕਹਿ ਲਾਲੋ'ਗੁਰ ਕੇ ਢਿਗ ਜਾਵਹੁ।ਮੋ ਕੋ ਭੀ ਦਰਸ਼ਨ ਕਰਿਵਾਵਹੁ॥੨੬॥ਤੁਵ ਕਰੁਨਾ ਤੇ ਭਵ[5]

[1]ਖੁਦਾਇ ਦੇ ਵਾਸਤੇ (ਮੈਨੂੰ) ਦਾਸ ਬਣਾ ਲਓ, [ਫਾ:, ਬਰਾਏ ਖ਼ੁਦਾ] । [2]ਬਹੁਤ ਹੋਯਾ। [3]ਪੁਛਿਆ। [4]ਹੋਰਨਾਂ ਨੂੰ ਤਾਰ ਦੇਂਦਾ ਹੈਂ। [5]ਸੰਸਾਰ। *ਪਾ:—ਨੀਅਨ।

ਕੌ ਤਰੌਂ। ਜਨਮ ਮਰਨ ਤੇ ਮਨ ਮਹਿੰ ਡਰੌਂ। ਸ਼ਰਨ ਪਰਨੋ ਗੁਰ ਕੀ ਅਬ ਚਾਹੌਂ।ਰਿਦੇ ਸੰਦੇਹਿਨ ਸਭਿ ਕੋ ਦਾਹੌਂ ॥੨੭॥ ਸਿਖ ਗੁਰਮੁਖ ਹੋਵਤਿ ਉਪਕਾਰੀ। ਤੁਵ ਪਰਿ ਸਤਿਗੁਰ ਕਰੁਨਾ ਧਾਰੀ'। ਬਧਨੋ ਪ੍ਰੇਮ ਲਾਲੂ ਕਹੁ ਪਲ ਮੈਂ। ਪੁਲਕਨੋ ਤਨ,ਲੋਚਨ ਜਲ ਗਲ ਮੈਂ ॥ ੨੮ ॥ ਚਰਨ ਬੰਦਨਾ ਕਰਹਿ ਅਗਾਰੀ। ਭਯੋ ਅਧੀਰ ਦਰਸ ਕੋ ਭਾਰੀ। ਪਾਰੋ ਨੇ ਲਾਲੂ ਸੰਗ ਲੀਨੋ। ਗੋਇੰਦਵਾਲ ਚਲਨਿ ਕੋ ਕੀਨੋ ॥੨੯॥ ਗੁਰ ਦਰਬਾਰ ਜਾਇ ਰਜ ਲਾਈ। ਮਸਤਕ ਮੁਖ ਸਗਰੇ ਤਨ ਮਾਂਹੀ।ਪੁਨ ਲੰਗਰ ਮਹਿੰ ਕਰਨੋ ਅਹਾਰਾ। ਭਯੋ ਪੁਨੀਤ ਪਰਮ ਸੁਖ ਧਾਰਾ॥੩੦॥ਅੰਤਰ ਜਾਇ ਗੁਰੂ ਕੋ ਹੇਰਾ।ਪਦ ਅਰਬਿੰਦ ਬੰਦਿ ਤਿਸੁ ਬੇਰਾ। ਪੁਟ[1]ਲੋਚਨ ਤੇ ਅੰਮ੍ਰਿਤ ਰੂਪ। ਪਾਨ ਕਰਤਿ,ਤ੍ਰਿਪਤੈ ਨ ਅਨੂਪ॥੩੧॥ਬੋਲੇ ਸਹਿਜ ਸੁਭਾਇ ਕ੍ਰਿਪਾਲੂ। 'ਅਤਿ ਹਰਿਰੰਗ ਚਲ੍ਯੋ-ਲਸੋ[2] ਲਾਲੂ'। ਸੁਨਿ ਕਰਿ ਪਰਮਾਨੰਦ ਕਹੁ ਪਾਯੋ। ਨਿਸਿ ਦਿਨ ਧਯਾਨ ਗੁਰੂ ਕਹੁ ਲਾਯੋ ॥੩੨॥ ਕਰੁਨਾ ਕਰਿ ਲਾਲੂ ਕੋ ਭਾਲੂ। ਨਿਜ ਕਰ ਧਰਨੋ, ਨਿਹਾਲ ਬਿਸਾਲੂ। ਦਿਨ ਪ੍ਰਤਿ ਸਤਿਗੁਰ ਕੀਨਿ ਬਡੇਰਾ।ਜਨੋਂ ਜਨੋਂ ਹੇਰਹਿ ਪ੍ਰੇਮ ਘਨੇਰਾ ॥੩੩॥ਏਕ ਦਿਵਸ ਗੁਰੁ ਹੋਇ ਕ੍ਰਿਪਾਲੂ। ਲਾਲੂ ਕੋ ਬਖਸ਼ੀਸ਼ ਬਿਸਾਲੂ॥ਜੇਤਿਕ ਗੁਪਤ ਲੋਕ ਜਗ ਮਾਂਹੀ।ਦ੍ਰਿਸ਼ਟਿ ਨ ਪਰੈਂ ਫਿਰਹਿੰ ਸਭਿ ਜਾਹੀ[3]॥੩੪॥ਤਿਨ ਸਭਿ ਕੋ ਗੁਰ ਤਿਸੇ ਬਨਾਯੋ। ਅਪਰ ਹੁਕਮ ਤੇ ਤਾਂਹਿ ਪੁਜਾਯੋ।ਸੰਗਤਿ ਗੁਪਤਨਿ ਕੀ ਹੁਇ ਜੇਤੀ।ਲਾਲੋ*ਕੇ ਪਗ ਪੂਜਹਿ ਤੇਤੀ। ੩੫॥ਦੂਰ ਦੂਰ ਤੇ ਆਵਹਿੰ ਸੋਈ।ਮਾਨਹਿੰ ਹੁਕਮ ਦਰਸ ਕਰਿ ਤੋਈ। ਖਰੇ ਅਗਾਰੀ ਰਹਹਿੰ ਹਮੇਸ਼। ਕਹਿਹਿ ਸੁ ਕਰਹਿੰ ਜਿ ਕਾਜ ਵਿਸ਼ੇਸ਼॥੩੬॥ਕੋਸ ਹਜਾਰਨ ਕੋ ਚਲਿ ਆਵਹਿ।ਤੂਰਨ ਸੋ ਲਾਲੋ ਦਰਸਾਵਹਿ।ਜਿਮ ਆਇਸੁ ਦੇ ਮਾਨਹਿੰ ਸੋਈ। ਆਨ ਉਪਾਇਨ ਅਰਪਤਿ ਜੋਈ ॥੩੭॥ ਇਕ ਪਠਾਨ ਸੌਦਾਗਰ ਭਾਰੋ। ਭਰਿ ਜਹਾਜ ਬਾਰਧ[4] ਮਹਿੰ ਡਾਰੋ[5]। ਤਾਂਕੋ ਮੇਲ ਸੁ ਲਾਲੂ ਸਾਥ। ਮਿਲਤਿ ਜਬਹਿ ਬੰਦਹਿ ਜਗ ਹਾਥ॥੩੮॥ਸੋ ਸਮੁੰਦ੍ ਮਹਿੰ ਬਨਜ ਕਰੰਤਾ। ਟਾਪੂ ਬਿਖੈ ਲਾਭ ਲਭਯੰਤਾ। ਇਕ ਥਿਰ[6] ਤਿਹ ਜਹਾਜ ਫਟਿ ਗਯੋ।ਸਕਲ ਸਮਾਜ ਬੂਡਤੋ ਭਯੋ॥੩੯॥ਮਹਾਂ ਅੰਧੇਰੀ ਤੇ ਬਡ ਫੂਟਾ।ਤਖਤਾ

[1]ਫੂਨੇ। [2]ਰੰਗਿਆ ਗਿਆ। [3]ਸਭ ਥਾਈਂ। [4]ਸਮੁੰਦਰ। [5]ਪਾਯਾ। [6]ਇਕ ਵੇਰੀ।

*ਇਹ ਪਦ ਇਸ ਪ੍ਰਸੰਗ ਵਿਚ ਸਾਰੇ ਨੁਸਖਿਆਂ ਵਿਚ ਕਿਤੇ ਲਾਲੋ ਹੈ ਕਿਤੇ ਲਾਲੂ, ਮੁਰਾਦ ਇਕੋ ਪੁਰਖ ਤੋਂ ਹੈ, ਭਾਈ ਗੁਰਦਾਸ ਜੀ ਨੇ ਨਾਮ ਲਾਲੂ ਦਿੱਤਾ ਹੈ।

ਏਕ ਸੈਗ ਤੇ ਟੂਟਾ। ਤਿਸ ਪਰ ਚਢਨੋ ਪਠਾਨ ਬਚਨੋ ਤਬਿ। ਬਾਧੁ ਬੇਗ ਤੇ ਬਹਨੋ ਗਯੋ[1] ਜਬ॥੪੦॥ਇਕ ਟਾਪੂ ਮਹਿੰ ਲਗਨੋ ਸੁ ਜਾਇ।ਦੇਖਨੋ ਤਿਹ ਠਾਂ ਨਗਰ ਬਸਾਇ[2]।ਤਖਤੇ ਪਰ ਤੇ ਉਤਰ ਸੁ ਗਯੋ।ਕਿਹ ਕੋ ਮਿਲਿ ਤਹਿੰ ਬੂਝਤਿ ਭਯੋ॥੪੧॥'ਕੌਨ ਦੇਸ਼, ਕੋ ਪੁਰਿ ਕੋ ਨਾਮ ?। ਬਸਹਿ ਕੌਨ ਇਹ ਥਲ ਕਰਿ ਧਾਮ'।ਗਪਤ ਸਕਲ ਟਾਪੂ ਤਿਸਬਸਹਿੰ।ਦੇਖਿ ਮਨੁਖਕੋ ਸੋਤਬਿ ਹਸਹਿੰ॥੪੨॥ਕਹਨੋ ਤਿਨਹੁੰ'ਗੁਪਤਨਿ ਕੋ ਥਾਂਯੋ।ਤੂੰ ਮਾਨੁਖ ਕਹੁ ਕਿਤ ਤੇ ਆਯੋ?'।ਭੂਸਤਿ ਪਠਾਨ ਬਖਾਨਤਿ ਅਹੈ।'ਦੇਸ਼ ਪੰਜਾਬ ਦੂਰ ਤਹਿੰ ਰਹੈ ॥ ੪੩॥ਛੂਟ ਗਯੋ ਜਹਾਜ ਜਬ ਮੇਰਾ। ਦੈਵ ਜੋਗ ਕਰਿ[3] ਇਹ ਥਲ ਹੇਰਾ'। ਤਬਿ ਗੁਪਤਨਿ ਪੂਛਨੋ ਤਿਸੁ ਪਾਹੀ।'ਲਾਲੂ ਕੋ ਤੂੰ ਲਖਹਿੰ ਕਿ ਨਾਂਹੀ'॥੪੪॥ ਸੁਨਿ ਪਠਾਨ ਹਰਖਨੋ ਬਚੁ ਕਹੈ।'ਹਮ ਲਾਲੋ ਕੇ ਢਿਗ ਹੀ ਰਹੈਂ। ਮਿਲਤਿ ਸਦੀਵ ਬੈਦਨਾ ਕਰੌਂ।ਬਡੋ ਸੰਤ ਭਾਉ ਸੁ ਉਰ ਧਰੌਂ[4]'॥੪੫॥ਸਾਦਰ ਤਿਹ ਬਿਠਾਇ ਹਿਤ ਕੀਨੋ।ਪਤਾ ਦੇਸ਼ ਨਗਰੀ ਕੋ ਲੀਨੋ।ਜਬਿ ਪਠਾਨ ਸਿਮਰਨੋ ਤਹਿੰ ਲਾਲੂ। ਦ੍ਰਿਗ ਜਲ ਲੀਨਿ ਉਸਾਸ ਬਿਸਾਲੂ[5]॥੪੬॥ ਇਸ ਕੋ ਪਿਖਿ ਗੁਪਤਨਿ ਕਰਿ ਦਯਾ।'ਕਸੋਂ ਰੋਵਤਿ?' ਪੂਛਨ ਕੋ ਕਿਯਾ। 'ਹਮ ਲਾਲੂ ਕੇ ਸਿਖ ਸਭਿ ਅਹੈਂ।ਤਿਮਿ ਕਰਿ ਦੇਹਿੰ ਜਥਾ ਚਿਤ ਚਹੈਂ'॥੪੭॥ਕਹੈ ਪਠਾਨ 'ਦਿਖਾਵਹ ਲਾਲੂ।ਕਰਿਹੁ ਜਿ ਮੁਝ ਪਰ ਮਿਹਰ ਬਿਸਾਲੂ। ਸਭਿ ਕਿਛੁ ਖੋਇ ਦੂਰ ਮੈਂ ਆਯੋ। ਦੇਸ਼ ਪੰਜਾਬ ਚਹੌਂ ਅਬਿ ਜਾਯੋ' ॥੪੮॥ ਗੁਪਤਨਿ ਦੋਇ ਲਾਲ ਤਿਹ ਦੀਨੇ।'ਇਹ ਲਾਲੂ ਕੀ ਭੇਟ ਸੁ ਕੀਨੇ।ਅਪਰ ਜਵਾਹਰ ਅਪਨੇ ਹਿਤ ਲਿਹੁ। ਇਹ ਦੁਇ ਲਾਲੋ ਹਮ ਦਿਸ਼ ਤੇ ਦਿਹੁ' ॥੪੯॥ ਤਬਿ ਪਠਾਨ ਲੀਨੇ ਹਰਖਾਇ। ਕਹਿ ਤਿਨ ਪੁਨ ਇਸ ਦ੍ਰਿਗ ਮੁੰਦਵਾਇ[6]। ਗੁਪਤਨਿ ਸੋ ਤਤਕਾਲ ਪੁਚਾਯੋ।ਖੋਲੇ ਦ੍ਰਿਗ ਗ੍ਰਿਹ ਮਹਿੰ ਪਿਖਿ ਆਯੋ'॥੫੦॥ਜਾਇ ਲਾਲ ਲਾਲੂ ਕੋ ਦਏ।ਕਹਤਿ ਸੁਜਸੁ ਬਹੁ ਬੈਦਨ ਕਿਏ। ਅਪਨਿ ਬ੍ਰਿਤਾਂਤ ਕਹਨੋ 'ਪੁਰਿ ਮਾਂਹੀ'।ਕ੍ਰਿਪਾ ਸੰਤ ਆਯੋ ਤੁਮਪਾਹੀ[7]'॥੫੧॥ਲਾਲੋ ਲਾਲ ਲਿਏ ਕਰ ਦੋਇ। ਗੁਰੂ ਢਿਗ ਆਨਿ ਰਖੇ ਤਿਨ ਸੋਇ। ਪਿਖਿ ਸ਼੍ਰੀ ਅਮਰ ਬਚਨ ਮੁਖ

[1]ਹਵਾ ਦੇ ਜ਼ੋਰ ਨਾਲ ਰੁੜਦਾ ਗਿਆ। [2]ਵਸਦਾ ਹੈ। [3]ਈਸ਼ੁਰ ਦੀ ਨੇਤ ਕਰ। [4]ਉਸ ਦਾ ਪ੍ਰੇਮ ਰਿਦੇ ਧਾਰਦਾ ਹਾਂ। [5]ਲੰਮੇ ਸਾਹ। [6]ਤਿਨ੍ਹਾਂ ਨੇ ਕਹਿਕੇ ਇਸ ਦੇ ਨੇਤਰ ਮਿਟਵਾਏ। [7]ਦੇਖੋ ਕਿ ਮੈਂ ਘਰ ਆ ਗਿਆ ਹਾਂ। [8] ੯ਹੇ ਸੰਤ ! (ਤੇਰੀ) ਕ੍ਰਿਪਾ ਨਾਲ (ਇਸ) ਸ਼ਹਿਰ ਵਿਚ ਤੇਰੇ ਪਾਸ ਆਇਆ ਹਾਂ। (ਅ) (ਉਸ) ਸ਼ਹਿਰ ਵਿਚ ਦਾ ਹਾਲ ਦੱਸਿਆ (ਤੇ ਆਖਿਆ ਕਿ) ਹੇ ਸੰਤ ਤੇਰੀ ਕ੍ਰਿਪਾ ਨਾਲ ਤੇਰੇ ਪਾਸ ਆਇਆ ਹਾਂ।

ਭਾਖਾ।'ਨਾਮ ਰਤਨ ਹਿਯਰੇ ਮਹਿੰ ਰਾਖਾ ॥੫੨॥ ਇਨ ਕੋ ਜਾਹ ਨਦੀ ਮੋਂ ਡਾਰ।ਧਰਹੁ ਨ ਬਿਵਹਾਰਹੁ ਕਰਿ ਪਨਾਰ"।ਲਾਲੋ ਗੁਰਕੀ ਆਗਨਾ ਮਾਨੀ। ਫੈਂਕੇ ਜਾਇ ਗਹਿਰ ਜਹਿੰ ਪਾਨੀ* ॥ ੫੩ ॥ ਦੋਹਰਾ ॥ ਸਤਿਗੁਰ ਅਰ ਗੁਰ ਸਿਖਨ ਕੀ ਮਹਿਮਾ ਮਹਾਂ ਮਹਾਨ। ਧੰਨ ਗੁਰੂ ਅਰੁ ਧੰਨ ਸਿਖ ਜਗਤ ਉਧਾਰਨਿਵਾਨ ॥੫੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੌ 'ਸਿੱਖਨ ਕੇ' ਪ੍ਰਸੰਗ ਬਰਨਨੰ ਨਾਮ ਸਪਤ ਤ੍ਰਿੰਸਤੀ ਅੰਸੂ ॥ ੩੭ ॥

੩੮. [ਖਾਨ ਛੁਰਾ ਆਦਿ ਬਹੱਤਰ ਸਿੱਖ। ਮਹੇਸ਼ਾ। ਸ਼ੇਖਾਂ ਦੇ ਘਰ ਉੱਜੜਨੇ]

ਦੋਹਰਾ॥ਖਾਨ ਛੁਰਾ†ਡੱਲੇ ਬਿਖੈ ਗੁਰਮੁਖ ਸਿੱਖ ਬਿਸਾਲ।ਪੂਜਹਿ ਪਗਪੰਕਜ ਸਦਾ ਸ਼੍ਰੀ ਗੁਰ ਅਮਰ ਕ੍ਰਿਪਾਲ ॥ ੧ ॥ ਚੌਪਈ ॥ ਦੀਪਾ ਮਾਲੂ ਸ਼ਾਹੀ ਔਰ। ਸਿੱਖੀ ਕਰਤਿ ਬਸਹਿਂ ਤਿਸ ਠੌਰ। ਨਾਮ ਕਿਦਾਰੀ ਸਿੱਖ ਉਦਾਰ। ਇੱਤਯਾਦਿਕ ਸਿਖ ਬਹੁਤ ਬਿਚਾਰ ॥੨ ॥ਗਿਨਤੀ ਬਿਖੈ ਬਹੱਤਰ ਭਏ। ਸ਼੍ਰੀ ਗੁਰ ਅਮਰ ਉਧਾਰਨ ਕਿਏ। ਕਹੌਂ ਅਗਾਰੀ ਕਥਾ ਤਿਨਹੁੰ ਕੀ।ਹਰੀ ਅਬਿੱਦਯਾ ਗੁਰੂ ਜਿਨਹੁੰ ਕੀ॥੩॥ਨਾਮ ਮਹੇਸ਼ਾ ਪੁਰਿ ਸੁਲਤਾਨ।ਬਹੁਬਾਹੀ[2] ਅਰ ਧਨੀ ਮਹਾਂਨ।ਸਤਿਗੁਰ ਕੀ ਮਹਿਮਾ ਸੁਨਿ ਭਾਂਹੀ।ਉਪਜਯੋ ਪ੍ਰੇਮ ਮਹਾਂ ਮਨਮਾਂਹੀ ॥੪॥ਗੋਇੰਦਵਾਲ ਗਯੋ ਤਬਿ ਆਇ। ਦਰਸ਼ਨ ਕਰਿ ਗੁਰ ਕੋ ਹਰਖਾਇ। ਪੂਰਬ ਭੋਜਨ ਲੰਗਰ ਖਾਯੋ। ਬਹੁਰ ਜਾਇ ਸਤਿਗੁਰ ਦਰਸਾਯੋ॥੫॥ ਬਡੇ ਭਾਗ ਤੇ ਬੈਠਨੋ ਪਾਸ।ਨਿਸ ਦਿਨ ਜਿਸਕੇ ਪ੍ਰੇਮ ਸੁ ਪਾਸ।ਬਾਰਬਾਰ ਬੰਦਨ ਕੋ ਕਰਿਹੀ। ਸਮੁਖ ਬੈਠਿ ਗੁਰ ਦਰਸੁ ਨਿਹਰਿਹੀ[3]॥੬॥ਬੂਝਨ ਹਿਤ ਗੁਰ ਤਿਸੇ ਅਲਾਯੋ।'ਕਵਨ ਅਰਥ[4] ਤੂੰ ਚਲਿ ਕਰਿ ਆਯੋ?।ਕਹਾਂ ਬਸੈਂ? ਕਿਸ ਕੋ ਮਤ ਧਾਰਹਿਂ ?। ਮੰਤ੍ਰ ਜਾਪ ਕਿਸ ਬਦਨ ਉਚਾਰਹਿਂ[5] ?' ॥ ੭ ॥

[1]ਨਾ ਪਿਆਰ ਨਾਲ ਸਾਂਭੋ ਤੇ ਨਾ ਇਨ੍ਹਾਂ ਨਾਲ ਵਿਹਾਰ ਕਰੋ। [2]ਬਹੁ ਬਾਹੀ ਦਾ ਅਰਥ ਇਕ ਜਾਤ ਕਰਦੇ ਹਨ, ਪਰ ਮਹਿੰਮਾ ਪ੍ਰਕਾਸ਼ ਵਿਚ ਜਿਥੋਂ ਦਾ ਇਹ ਪ੍ਰਸੰਗ ਹੈ, ਇਸ ਨੂੰ 'ਬਹੁ ਬਾਹੀ ਢੀਰ' ਲਿਖਿਆ ਹੈ, ਜਿਸ ਦਾ ਮਤਲਬ ਹੈ ਬਹੁਤੀਆਂ ਬਾਹਾਂ ਵਾਲਾ ਤੇ ਬਹਾਦੁਰ। (ਅ) ਬਾਹੀਆ=ਪੱਤੀ। ਬਾਹੀ=ਪੱਤੀਦਾਰ। ਬਹੁ ਬਾਹੀ=ਬਹੁਤੀਆਂ ਪੱਤੀਆਂ ਵਾਲਾ, (ਦੇਖੋ ਰਾਸ ੧੧ ਅੰਸੂ ੩੪ ਅੰਕ ੪੨)। [3]ਦੇਖਦਾ ਹੈ। [4]ਕਿਸ ਕੰਮ। [5]ਕਿਸ ਦਾ ਮੰਤਰ ਤੂੰ ਮੂੰਹੋਂ ਜਪਦਾ ਹੈਂ। *ਕਵਿ ਜੀ ਦਾ ਪ੍ਰਸੰਗ ਤੋਂ ਭਾਵ ਇਹ ਹੈ ਕਿ ਗੁਰਸਿਖ ਨੂੰ, ਚਾਹੇ ਗੁਪਤ ਪ੍ਰਗਟ ਕਿਸੇ ਪ੍ਰਕਾਰ ਦੀ ਸ਼ਕਤੀ ਵਾਲੇ ਹੋਣ, ਧਰਮ ਦੀ ਕਿਰਤ ਨਾਲ ਨਿਰਬਾਹ ਕਰਨਾ ਚਾਹੀਏ। ਸ਼ਕਤੀਆਂ ਨੂੰ ਨਾਟਕ ਚੇਟਕ ਤਮਾਸ਼ਿਆਂ ਵਿਚ ਨਹੀਂ ਵਰਤਣਾ ਚਾਹੀਏ, ਸਤਿਨਾਮ ਦੇ ਸਿਮਰਨ ਤੇ ਵਾਹਿਗੁਰੂ ਪ੍ਰਾਪਤੀ ਦੇ ਉਦਮ ਵਿਚ ਰਹਿਣਾ ਚਾਹੀਏ। †ਭਾਈ ਗੁਰਦਾਸ ਜੀ ਨੇ ਨਾਮ'ਖਾਂਨੂੰ ਛੁਰਾ' ਦਿੱਤਾ ਹੈ।

ਹਾਥ ਜੋਰਿ ਤਿਨ ਕਹੋ ਬੁਝਾਈ।'ਪ੍ਰਭੁ ਜੀ ਮੈਂ ਆਯੋ ਸ਼ਰਨਾਈ। ਰਾਵਰਿ ਨਾਮ ਆਸ ਕੋ ਧਰੋਂ'। ਮਿਟੈ ਸ਼ੋਕ ਭਵ ਸਾਗਰ ਤਰੋਂ ॥੮॥ ਅਪਰ ਸਭਿਨਿ ਤੇ ਆਸ ਮਿਟਾਇ। ਰਹੋਂ ਆਪ ਕੀ ਪਰਿ ਸ਼ਰਨਾਇ'। ਤਬਿ ਸ਼੍ਰੀ ਸਤਿਗੁਰ ਕਹੋ ਸੁਨਾਈ।'ਹਮਰੀ ਸ਼ਰਨ ਪਰਹੋ ਨਹਿੰ ਜਾਈ॥੯॥ਜੇ ਹਮਰੇ ਸਿੱਖਹੋਯੋ ਚਹੈਂ।ਨਹੀਂ ਸੰਪਦਾ ਤੁਝ ਢਿਗ ਰਹੈ। ਨਰ ਉਪਹਾਸ ਕਰਹਿ ਸਮਝਾਵਹਿੰ। ਦੁਖੀਹੋਇ ਪੁਨ ਬਹੁ ਪਛੁਤਾਵਹਿੰ'॥੧੦॥ਸੁਨਤਿ ਮਹੇਸ਼ ਤਬਹਿ ਉਚਾਰਹੋ। 'ਤਨਮਨ ਧਨ ਤੁਮਰੇ ਪਰ ਵਾਰਹੋ।ਨਾਸ਼ਹੋਹਿ ਤੌ ਚਹੌਂ ਨ ਕੋਊ।ਤੁਮਰੇਪ੍ਰੇਮ ਕਰੌਂ ਦ੍ਰਿੜ੍ਹ ਸੋਊ॥੧੧॥ਸਭਿ ਦਿਸ਼ ਤੇ ਮੈਂ ਤਜਾਗੀ ਆਸ। ਨਿਜ ਚਰਨਨ ਮਹਿ ਦੇਹੁ ਨਿਵਾਸ'।ਦ੍ਰਿੜ੍ਹ ਨਿਸ਼ਚਾ ਦੇਖਹੋ ਜਿਸ ਕਾਲਾ। ਨਿਜ ਕਰ ਧਰਹੋ ਤਿਸੀ ਕੋ ਭਾਲਾ' ॥ ੧੨ ॥ ਸੱਤਿਨਾਮ ਸੋ ਮੰਤ੍ਰ ਜਪਾਵਾ। ਸਿਖ ਨੈ ਦ੍ਰਿੜ੍ਹ ਕੀਨਸਿ ਸੁਖਪਾਵਾ। ਬਹੁਰ ਕਸੌਟੀ ਮਹਿੰ ਸੋ ਕਸਹੋ[3]। ਕੇਤਿਕ ਦਿਨ ਮਹਿੰ ਧਨ ਸਭਿ ਨਸਹੋ ॥੧੩॥ ਜਿਸ ਜਿਸ ਕਾਰ ਬਿਖੈ ਜਿਹ ਦੀਨ। ਤਹਿੰ ਸਭਿ ਨਾਸ਼ਹੋ ਭਯੋ ਬਿਹੀਨ[4]।ਹਸਨ ਲਗੇ ਨਰ'ਇਹੁ ਕਯਾ ਕੀਨੋ।ਸਿੱਖ ਹੋਇ ਤੈਂ ਕਯਾ ਕਿਤ[5] ਲੀਨੋ॥੧੪॥ ਘਰ ਤੇ ਸੰਪਦ ਭਈ ਬਿਨਾਸ਼। ਅੰਨ ਬਸਤ੍ਰ ਕੀ ਤੋਟ,ਨ ਪਾਸ[6]'। ਸੁਨਤਿ ਮਹੇਸ਼ ਸਭਿ ਸੋਂ ਕਹੋ।'ਮੈਂ ਗੁਰ' ਊਚ ਪ੍ਰੇਮ ਪਦ ਲਹੋ ॥ ੧੫ ॥ ਜੋ ਕਬਹੂੰ ਨਹਿ ਬਿਨਸਨਹਾਰਾ। ਦੁਖ ਸਾਗਰ ਤੇ ਕਰਹਿ ਉਧਾਰਾ। ਇਹੁ ਸੰਪਦ ਮਿੱਥਯਾ ਸਮ ਸੁਪਨੇ[7]। ਕਿਮਿ ਪਰਲੋਕ ਲੇਤਿ ਸੰਗ ਅਪਨੇ[8]॥੧੬॥ਏਕ ਬਾਰ ਇਹੁ ਬਨੋਗ ਉਦੋਤੇ[10]।ਜੀਵਤਿ ਜਾਤਿ ਕਿ ਮਿਰਤਕ ਹੋਤੇ[11]।ਗੁਰ ਪਗ ਪੰਕਜ ਜੇ ਮਨ ਲਾਗੇ। ਹਲਤ ਪਲਤ ਕੇ[12] ਸੰਕਟ ਭਾਗੇ॥੧੭॥ਮਿੱਥਯਾ ਸੰਪਤ ਨਾਸ਼ ਭਈ ਹੈ।ਸਾਚੀ ਸਤਿਗੁਰ ਸ਼ਰਨਲਈਹੈ। ਪਰਮਾਨੰਦ ਭਯੋ ਅਬਿ ਭੌ ਨ[13]'।ਇਮਿ ਕਹਿ ਸਭਿ ਸੰਗ ਠਾਨੀ ਮੌਨ॥੧੮॥ ਬਹੁ ਉਪਹਾਸ ਕਰਤਿ ਰਹਿੰ ਲੋਗ। ਕਰਤਿ ਨਹੀਂ ਮਨ ਹਰਖ ਕਿ ਸੋਗ।

---

[1]ਆਪ ਦੇ ਨਾਮ ਦੀ ਆਸਾ ਧਾਰਕੇ (ਆਯਾ ਹਾਂ)। [2]ਮੱਚੇ ਤੇ। [3]ਭਾਵ ਉਸ ਨੂੰ ਪਰਖਣਾ ਵਿਚ ਪਾਇਆ। [4]ਜਿੱਥੇ ਜਿੱਥੇ (ਧਨ) ਦਿੱਤਾ ਤਿੱਥੇ ਸਭਿ ਨਾਸ਼ ਹੋ ਗਿਆ ਤੇ (ਉਹ ਧਨ) ਰਹਤ ਹੋ ਗਿਆ। [5]ਕੀਹ ਜਸ। (ਅ) ਕੀਹ ਕੁਛ। [6]ਅੰਨ ਬਸਤਰ ਦੀ ਤੋਟ ਆ ਗਈ, ਪਾਸ ਨਾ ਰਿਹਾ। [7]ਗੁਰੂ ਜੀ ਤੋਂ। [8]ਸੁਪਨੇ ਵਾਂਙੂ ਝੂਠੀ ਹੈ। [9]ਪ੍ਰਲੋਕ ਵਿਚ (ਜੀਵ) ਕਿਵੇਂ ਆਪਣੇ ਨਾਲ ਲੈ ਜਾ ਸਕਦਾ ਹੈ। [10]ਵਿਛੋੜਾ ਉਦੋ ਹੋਣਾ ਹੀ ਹੈ। [11]ਜੀਂਵਦਿਆਂ (ਚਲੀ ਗਈ) ਕਿ ਮਰ ਗਿਆਂ ਤੇ ਚਲੀ ਜਾਂਦੀ। [12]ਇਸ ਲੋਕ ਤੇ ਪ੍ਰਲੋਕ ਦੇ। [13]ਪਰਮ ਅਨੰਦ ਰੂਪ ਹੋਗਿਆ ਹਾਂ,ਹੁਣ ਭੌਨਹੀਂ ਰਿਹਾ।

ਸਤਿਗੁਰ ਪ੍ਰੇਮ ਬਿਖੈ ਮਸਤਾਨਾ।ਸਿਮਰਨ ਸੱਤਿਨਾਮ ਕੋ ਠਾਨ॥੧੯॥ਪੁਨ ਗੁਰ ਦਰਸ਼ਨ ਕੋ ਚਲਿ ਆਯੋ। ਹਾਥ ਜੋਰਿ ਕਰਿ ਸੀਸ ਨਿਵਾਯੋ। ਦੁਰ-ਬਲ* ਭਯੋ ਦੇਖਿ ਕਰਿਤਾਂਹੀ।ਕ੍ਰਿਪਾ ਕਰੀ ਸ਼੍ਰੀਗੁਰ ਮਨਮਾਂਹੀ॥੨੦॥ਸਿਖਨੇ ਸਹਜੋ ਕਸੌਟੀ ਤਾਉ[1]। ਬਾਰਹ ਬੇਨੀ[2] ਭਯੋ ਸੁ ਭਾਉ। 'ਆਗੇ ਤੇ ਦਸ ਗੁਨ ਧਨ ਪੈਹੈਂ[3]। ਲੋਕ ਪ੍ਰਲੋਕ ਸੁਫਲ ਤੁਵ ਹ੍ਵੈ ਹੈਂ' ॥੨੧॥ ਇਮਿ ਵਰ ਦੇਕਰਿ ਕਰਜੋ ਨਿਹਾਲ।ਪੁਨ ਤਿਸ ਢਿਗ ਧਨ ਭਯੋ ਬਿਸਾਲ।ਇਸੀ ਪ੍ਰਕਾਰ ਬਹੁਤ ਨਰਤਾਰੇ।ਸਿੱਖੀਮਾਰਗ ਚਲਜੋਉਦਾਰੇ॥੨੨॥ਆਇਸ਼ਰਨ ਜੋ ਗੁਰਕੀ ਪਰੈ। ਬ੍ਰਹਮਗਯਾਨ ਜੁਤਿ ਸ਼ਕਤਿ ਸੁ ਧਰੈ।ਦੋਨਹੁ ਹਾਥਨ ਸੋਂ ਬਰਤਾਵੈਂ[4]। ਮਾਨੈਂ ਬਚਨ ਪਾਰ ਪਰਿ ਜਾਵੈਂ॥੨੩॥ ਦੋਹਰਾ।ਗੋਂਦਵਾਲ ਸ਼ੋਭਾ ਨਿਰਖਿ[5]ਸ਼ੇਖਨਿ[6] ਰਚੇ ਨਿਕੇਤ। ਅਕਬਰ ਸਾਥ ਰਹਤਿ ਵਹੀ ਸਭਿ ਭਾਯਨਿ ਸੰਮੇਤ[7]॥੨੪॥ ਚੌਪਈ॥ਗੁਰਸਥਾਨ ਮੰਗਲ ਬਹੁ ਹੋਵੈ।ਗਾਵਤਿ ਸਭਿ ਸਿਖ ਸ਼ਬਦਨ ਜੋਵੈਂ[8]। ਸ਼ੇਖਨ ਕੇ ਸਿਸ[9] ਦੇਖਿ ਸੁ ਚਾਲੀ।ਸਹਿ ਨ ਸਕਹਿਂ ਵਹਿ[10] ਕਰੈਂ ਕੁਚਾਲੀ ॥੨੫॥ਨੀਰ ਭਰਨ ਘਟ[11]ਲੈ ਸਿਖ ਜਾਵੈਂ।ਬਾਲ ਗੁਲੇਲਾਮਾਰਿ ਗਵਾਵੈਂ[12]। ਯਾ ਬਿਧਿ ਬਹੁਤ ਕਰੀ ਜਬਿ ਤਿਨੈ। ਗੁਰ ਪੈ ਸਿੱਖਜਨ ਕੀਨੀ ਬਿਨੈ॥੨੬॥ 'ਸ਼ੇਖਨ ਸੁਤ ਘਟ ਤੋਰੈਂ ਤੂਰਨਿ। ਜਲ ਕੋ ਜਬਿ ਕਰਿ ਲਜਾਵੈਂ ਪੂਰਨ'। ਤਬਿ ਕਰੁਨਾਕਰ ਬੋਲੇ ਬਾਨੀ।'ਮਸ਼ਕੈਂ ਬੀਚ ਲਿਆਵੋ ਪਾਨੀ'॥੨੭॥ਮਾਨਿ ਬਚਨ ਤਜੋਂ ਹੀ ਤਿਨ ਕੀਨੀ।ਜਲ ਭਰਿਬੇ ਕੋ ਮਸ਼ਕੈਂ ਲੀਨੀ।ਤਬਿਬਾਰਕ ਕਰ ਧਾਰਿ ਕਮਾਨੈ।ਤੀਰ ਮਾਰ ਫਾਰੈਂ ਅਭਿਮਾਨੈ ॥੨੮॥ਪੁਨ ਸਿੱਖਨ ਗੁਰ ਕੇਰਿ ਹਦੂਰਾ। ਸਕਲ ਬ੍ਰਿਤਾਂਤ ਬਖਾਨਜੋ ਤੂਰਾ। 'ਮਸ਼ਕੈਂ ਫਾਰਤਿ ਕਸ ਕੈ ਤੀਰਨਿ।ਬਸ ਨਹਿਂ ਚਲਤਿ ਕਰਤਿ ਅਵਗੀਰਨਿ[13]॥੨੯॥ਤਬਿ ਮੁਖਚੰਦ ਬਚਨ† ਪਰਕਾਸ਼ੇ। 'ਗਾਗਰ ਮੈਂ ਜਲ ਲਜਾਉ ਹੁਲਾਸੇ'। ਸੱਤਿ ਭਾਖਿ[14] ਕੀਨੀ ਤਿਨ ਤੈਸੇ।ਕਹੀ ਮੁਕੰਦ ਅਨੰਦਤਿ ਜੈਸੇ॥੩੦॥ਵਹ ਬਾਲਕ ਘਟ‡ ਈਂਟਨ ਭਾਨੈ[15]।ਜ਼ੁਲਮੀ ਕਰੈਂ ਦੁਸ਼ਟ ਅਭਿਮਾਨੈ।ਮਾਤਤਾਤਤਿਨਕੇ ਨਹਿਂ

---

[1]ਕਸੌਟੀ (ਦੀ ਕਸ ਤੇ ਅੱਗ ਦਾ) ਤਾਉ। [2]ਭਾਵ ਅਤਯੰਤ ਸ਼ੁੱਧ। [3]ਪਾਵੇਂਗਾ। [4]ਵਰਤਾਂਵਦੇ ਹਨ (ਨਾਮ ਤੇ ਕਰਾਮਾਤ)। [5]ਦੇਖ ਕਰਕੇ। [6]ਸ਼ੇਖਾਂ ਨੇ (ਸ਼ੇਖ ਮੁਸਲਮਾਨਾਂ ਦੀ ਇਕ ਜ਼ਾਤ ਹੈ)। [7]ਓਹ (ਸ਼ੇਖ) ਸਾਰੇ ਭਾਈਆਂ ਸਮੇਤ। [8]ਭਾਵ ਸ਼ੇਖ ਵੇਖਦੇ। [9]ਲੜਕੇ, ਬੱਚੇ। [10]ਓਹ (ਬੱਚੇ)। [11]ਘੜੇ। [12]ਭਾਵ ਫੋੜ ਦੇਵਨ। [13]ਨਾਸ਼ ਕਰਦੇ ਹਨ [ਸੰਸਃ, ਅਵਕੀਰਣ]। [14]ਸਤ ਵਚਨ ਕਹਿਕੇ। [15]ਇੱਟਾਂ ਨਾਲ ਤੋੜ ਦੇਣ। *ਪਾਃ–ਦੁਰਲਭ। †ਪਾਃ–ਬਦਨ। ‡ਪਾਃ–ਸੋ।

ਹੋਰੈਂ[1]।ਹੋਤਿ ਪ੍ਰਸੰਨ ਨਿਹਾਰਿ ਬਹੋਰੈਂ ॥੩੧ ॥ ਪੁਨਿ ਅਰਦਾਸ ਕਰੀ ਸਭਿ ਸੰਗਤਿ। 'ਗਗਰਨ*ਤੋਰੈ ਬਾਲਕ ਪੰਗਤਿ'।ਸੁਨਿ ਤੁਸ਼ਨ ਕਰੁਨਾਕਰ ਹੋਏ। ਉੱਤਰ ਨਾਂਹਿ ਦਯੋ ਤਬਿ ਕੋਏ ॥ ੩੨ ॥ ਤਹਾਂ ਤਬਹਿ ਸੰਨਜਾਸੀ ਆਏ। ਬਾਲਨਿ ਤੈਸੇ ਕੀਨੀ ਜਾਏ।ਨੀਰ ਪੁਰ[2]ਜਬਿ ਲਯਾਵੈ ਕੋਊ।ਤੋਰ ਦੇਤਿ ਬਿਨ ਥੇਰ ਸੁ ਸੋਊ ॥੩੩॥ ਲਾਗਯੋ ਤਹਾਂ ਗੁਲੇਲਾ ਜਾਈ। ਨਿਕਸਯੋ ਨੈਨ ਮਹੰਤ ਤਦਾਈ।ਸ਼ਸਤ੍ਰ ਪਕਰ ਕਰਿ ਕੇਤੇ ਮਾਰੇ[3]।ਕੇਤੇ ਚੀਰੇ ਕੇਤੇ ਫਾਰੇ॥੩੪॥ਤਿਹੀ ਸਮੈਂ ਤੁਰਕਨ ਕੋ ਡੇਰਾ। ਪਰਯੋ ਆਇ ਪੁਰਿ ਕੇ ਚੌਫੇਰਾ। ਖਚਰਨ ਧਨ ਕੀ ਲਦੀ ਅਨੇਕਾ। ਉਤਰੀ ਆਇ ਰੈਨ ਕਰਿ ਟੇਕਾ[4] ॥ ੩੫ ॥ ਪ੍ਰਾਤਿਕਾਲ ਚਲਿਬੋ ਤਿਨ ਕੀਨੋ। ਆਂਧੀ ਅਈ ਪ੍ਰਲੈ ਸੀ ਚੀਨੋ। ਅਪਨੋ ਪਰੋ[5]ਨ ਦੇਖਯੋ ਜਾਈ। ਜਨੁ ਸਕਲੇ ਭੇ ਅੰਧ ਤਦਾਈਂ ॥੩੬॥ਬਾਇ ਲਾਗ ਗਿਰ ਹੈਂ ਨਰ ਘੋਰੇ[6]। ਖੱਚਰ ਭਾਜੀ ਤਬਿ ਪੁਰਿ ਓਰੇ। ਬਰੀ ਜਾਇ ਤਿਨ ਤੁਰਕਨਿ† ਧਾਮਾ[7]।ਗੁਰ ਸੋਂ ਕਰਤਿ ਬਿਰੋਧ ਜਿ ਗ੍ਰਾਮਾ[8]॥੩੭॥ ਤਾਤਕਾਲ ਤਿਨ ਅੰਤਰ ਪਾਈ[9] ।ਖੁਰਾ ਖੋਜ ਜਾਨਯੋ ਨਹਿ ਜਾਈ। ਆਂਧੀ ਹਟੀ ਭਯੋ ਉਜਿਆਰਾ। ਖੱਚਰ ਦੇਖਨ ਲਗੇ ਅਪਾਰਾ॥੩੮॥ ਟੋਲਿ ਟੋਲਿ ਬਹੁ ਰਹੇ,ਨ ਪਾਈ। ਹੁਇ ਨਿਰਾਸ ਜਬਿ ਚਲੇ ਮੁਰਾਈ‡।ਗ੍ਰਹਿ ਅੰਤਰ ਖੱਚਰ ਤਬਿ ਬੋਲੀ।ਬਰੇ ਸਿਪਾਹੀ ਲੀਨਸਿ ਖੋਲੀ॥੩੯॥ਜਪਤ[10]ਕਰਯੋ ਘਰ ਬਾਹਰ ਤਿਨ ਕੋ।ਗੁਰ ਸੋਂ ਬੈਰ ਹੁਤੋ ਥੋ ਜਿਨਕੋ। ਕੇਤਿਕ ਫਾਂਸੀ ਦੀਨ ਉਠਾਈ। ਕੇਤਿਕ ਕੀ ਤਬਿ ਪਤਿ ਉਤਰਾਈ॥੪੦॥ਗੁਰ ਪੈ ਸਿੱਖਨ ਕਹੀ ਸਪੂਰਨ । ਸੁਨਿ ਗੁਰ ਕਹਤਿ ਭਏ ਤਬਿ ਤੂਰਨ।'ਏਕ ਸੰਤ ਪੈ ਸਿੱਖ ਸੁ ਬੋਲਯੋ।ਸੋ ਸੁਨਿ ਹੋਧਰਿ ਧਯਾਨ ਅਮੋਲਯੋ ੪੧॥–ਜੋਕਾਹੂ ਕੋ ਬੁਰਾ ਕਰਾਵੈ।ਤੋ ਕਯਾ ਕਰੈ?ਕਹੋ ਸੁਖਦਾਵੈ।ਭਲਾ ਕਰੈ ਜੋ ਬੁਰਾ ਕਰਾਵੈ ਬਦਲਾ ਲੇਵਨ§ਤੇ ਹਟਿ ਜਾਵੈ॥੪੨॥ਫੇਰ ਕਰੈਂਤੋ? ਕਰਿ ਹੈ ਕਰਿਹੈ।ਤੋ ਭਲਿਆਈ ਵਹੁ ਦੁਖ ਭਰਿਹੈ।ਕਰਿਨੇ ਜੋਗਾ ਰਹੈ ਨ ਸੋਊ।ਆਪੇ

---

[1]ਨਹੀਂ ਰੋਕਦੇ । [2]ਭਰਕੇ । [3](ਸੰਨਜਾਸੀਆਂ ਨੇ) ਮਾਰੇ । [4]ਰਾਤ ਟਿਕਨ ਲਈ । [5]ਆਪਣਾ ਪਰਾਇਆ । [6]ਆਦਮੀ ਬੁਰੀ ਤਰ੍ਹਾਂ । (ਅ) ਨਰ ਤੇ ਘੋੜੇ । [7]ਭਾਵ ਸ਼ੇਖਾਂ ਦੇ ਘਰ। [8]ਪਿੰਡ ਵਿਚ । [9]ਅੰਦਰ ਫਾੜ ਲਈ । [10]ਜ਼ਬਤ ।

*ਪਾ:–ਗਾਗਰਨ । †ਪਾ:–ਸ਼ੇਖਨ । ‡ਪਾ:–ਮਹਾਈ ।

§ਪਾ:–ਦੇਵਨ । ਤਿੰਨ ਲਿਖਤੀ ਨੁਸਖਿਆਂ ਵਿਚ 'ਬਦਲਾ ਲੇਵਨ' ਵਾਲੀ ਤੁਕ ਹੈ ਨਹੀਂ ਸੋ, ਦੋਨੋਂ ਵੇਰ ਇਹੋ ਤੁਕ ਹੈ:–ਭਲਾ ਕਰੈ ਜੋ ਬੁਰਾ ਕਰਾਵੈ ।

ਹੀ ਮਰਿ ਜੈ ਹੈ ਸੋਊ[1]–॥੪੩॥ਜੈਸੀ ਕਰੈ ਸੁ ਤੈਸੀ ਪਾਵੈ।ਗੁਰ ਸ਼ਥਾਨ ਨੀਵੇਂ ਬਿਰਧਾਵੈ[2]*[3]।ਸ਼੍ਰੀਪਰਮੇਸੁਰ ਹੈਸਮਰੱਥ।ਸੰਤਨ ਕੋ ਰਾਖਤਿ ਦੈ ਹੱਥ†॥੪੪॥ ਜਿਨ ਕੇ ਐਸੇ ਭਯੋ ਗਿਆਨ।ਸੇਵੈਂ ਗੁਰੂ ਭਾਵ ਧਰਿ ਨਾਨਾ‡।ਕਹੀ ਸੰਤੋਖ ਸਿੰਘ ਇਹ ਕਥਾ।ਜਿਨਹਿ ਸੁਨੀ ਤਿਨ ਕਾਲ ਨ ਮਥਾ§ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼ੇਖਨ' ਪ੍ਰਸੰਗ ਬਰਨਨੰ ਨਾਮ ਅਸ਼ਟਤ੍ਰਿੰਸਤੀ ਅੰਸੂ ॥ ੩੮ ॥

੩੯. [ਲਾਲੂ, ਦੁਰਗਾ, ਜੀਵੰਧਾ, ਜੱਗਾ, ਖਾਨੂ, ਮਾਈਆ, ਗੋਵਿੰਦ]

ਚੌਪਈ ॥ ਇਕ ਲਾਲੂ ਬੁਧਿਵਾਨ ਨਰ ਦੂਸਰ ਦੁਰਗਾ ਨਾਮ। ਜੀਵੰਦਾ ਮਿਲ ਤੀਸਰੋ ਚਲਿ ਆਏ ਗੁਰ ਸਾਮ[4]॥੧॥ਚੌਪਈ॥ਕਰਿ ਬੰਦਨ ਕੋ ਲਾਗੇ ਸੇਵਾ । ਇਕ ਦਿਨ ਬੈਠਿ ਨਿਕਟ ਗੁਰ ਦੇਵ।ਹਾਥ ਜੋਰਿ ਅਰਦਾਸ ਬਖਾਨੀ।'ਦਿਹੁ ਉਪਦੇਸ਼ ਅਪਨਿ ਜਨ ਜਾਨੀ[5] ॥੨॥ ਜਿਸ ਤੇ ਹੋਇ ਉਧਾਰ ਹਮਾਰਾ । ਸ਼੍ਰੀ ਗੁਰ ਅਮਰ ਸੁ ਬਾਕ ਉਚਾਰਾ।'ਪਰਉਪਕਾਰ ਸਮਾਨ ਨ ਔਰ । ਕਰਹਿ¶ ਸਦਾ,ਤਿਸ ਗਤਿ ਸੁਖ ਠੌਰ[6]॥੩॥ਸੋ ਉਪਕਾਰ ਸੁ ਤੀਨ ਪ੍ਰਕਾਰਾ।ਧਰੋ ਆਪ ਤੁਮ ਲਖਿ ਉਰ ਸਾਰਾ।ਜੋਤਿਕ ਅਪਨੇ ਢਿਗ ਧਨ ਅਹੈ।ਦੇਹੁਰੰਕ ਜੋ ਦੁਖੀਆ ਲਹੈ[7] ॥੪॥ ਪਿਖਹੁ ਗ਼ਰੀਬ ਅਨਾਥਨਿ ਜਹਾਂ। ਵਸਤ੍ਰ ਅਹਾਰ ਦੀਜੀਅਹਿ ਤਹਾਂ। ਦੇਖਹੁ ਦੁਖੀ ਦਯਾ ਕੋ ਧਾਰਹੁ । ਜਥਾਸ਼ਕਤਿ ਤਿਹ ਦੁਖ ਨਿਰਵਾਰ-

---

[1]ਇਕ ਸਿੱਖ (ਸ਼੍ਰੀ) ਸੰਤ (ਜੀ) ਪਾਸ ਬੋਲਿਆ, ਸੋ ਅਮੋਲਕ (ਸਿੱਖਜਾ) ਧਨਾਨ ਧਰਕੇ ਸੁਣੋਂ। (ਪ੍ਰਸ਼ਨ ਸਿੱਖ ਦਾ:–) ਜੋ ਕੋਈ ਕਿਸੇ ਦਾ ਬੁਰਾ ਕਰੇ, ਤਾਂ (ਉਹ) ਕੀਹ ਕਰੇ ? ਕਹੋ ਹੇ ਸੁਖਦਾਈ (ਸੰਤ) ਜੀ ! (ਉਤਰ:–) ਭਲਾ ਕਰਦਿਆਂ ਜੋ ਬੁਰਾ ਕਰੇ, (ਤਾਂ ਬੁਰੇ ਤੋਂ) ਬਦਲਾ ਲੈਣੋਂ ਹਟ ਜਾਵੇ । (ਪ੍ਰਸ਼ਨ:–) (ਜੇ) ਫੇਰ (ਬੀ ਬੁਰਾ) ਕਰ ਤਾਂ, (ਉਤਰ:–) (ਉਹ ਭਲਿਆਈ) ਕਰ (ਭਲਿਆਈ) ਕਰੇ, ਤਾਂ (ਭਲੇ ਦੀ) ਭਲਿਆਈ (ਕਰਨ ਕਰਕੇ) ਉਹ (ਬੁਰਾ ਆਪੇ) ਦੁਖ ਭੁਰੇਗਾ, (ਇਥੋਂ ਤਾਈਂ ਕਿ) ਉਹ ਕਰਨ ਜੋਗਾ ਹੀ ਨਾ ਰਹੇਗਾ, ਆਪੇ ਹੀ ਮਰ ਜਾਏਗਾ । ਇਸ ਤੋਂ ਅਗੇ ਹੁਣ ਗੁਰੂ ਜੀ ਬਚਨ ਬੋਲਦੇ ਹਨ। ਇਹ ਸਾਰੀ ਗੱਲ ਬਾਤ ਦੱਸਦੀ ਹੈ ਕਿ ਗੁਰੂ ਸਾਹਿਬ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਉਪਦੇਸ਼ ਵੱਲ ਇਸ਼ਾਰਾ ਕਰ ਰਹੇ ਹਨ, ਹੋ ਸਕਦਾ ਹੈ ਕਿ ਉਸ ਸਿੱਖਜਾ ਵਲ ਇਸ਼ਾਰਾ ਕਰ ਰਹੇ ਹੋਣ ਜੋ ਤਪੇ ਦੀ ਹੋਣੀ ਪਰ ਗੁਰੂ ਅੰਗਦ ਦੇਵ ਜੀ ਨੇ ਦਿੱਤੀ ਸੀ । [2]ਗੁਰ ਸਥਾਨ ਵਿਚ ਜੋ ਨੀਵਾਂ (ਬਣੇਗਾ)ਸੋ ਵਧੇਗਾ । [3]ਗੁਰੂ ਸ਼ਰਨ । [4]ਦਾਸ ਜਾਣਕੇ । [5]ਉਸ ਨੂੰ ਸੁਖ ਦਾ ਥਾਂ ਪ੍ਰਾਪਤ ਹੁੰਦਾ ਹੈ । [6]ਜਾਣੋ ।

*ਪਾ:–ਬਧ ਜਾਵੇ । ਨੰਮ੍ਰ ਬ੍ਰਿੱਧਾਵੈ। †ਇਹ ਦੋ ਤੁਕਾਂ ਇਕੋ ਨੁਸਖੇ ਵਿਚ ਸਨ ।

‡ਇਹ ਦੋ ਤੁਕਾਂ ੪ ਨੁਸਖਿਆਂ ਵਿਚ ਸਨ । §ਇਹ ਦੋ ਸਤਰਾਂ ਭੀ ਇਕੋ ਨੁਸਖੇ ਵਿਚ ਸਨ । ¶ਪਾ:–ਕਰਹੁ ।

ਹੁ[1]*॥੫॥ਨਿਜ ਬਾਨੀ ਤੇ ਸ਼ੁਭ ਬਨਿ ਆਵੈ। ਬਿਗਰਜੋ ਕਾਰਜ ਪਰ ਸੁਧਰਾਵੈ[2]। ਕੈ ਬਿੱਦਜਾ ਹੁਇ ਅਪਨੇ ਪਾਸ। ਅਪਰ ਪਢਾਵਹਿ ਧਰਹਿ ਹੁਲਾਸ[3]॥੬॥ ਪੁਨ ਮਨ ਤੇ ਸਭਿ ਕੋ ਭਲ ਚਾਹੈ। ਬੁਰਾ ਕਰਨਿ ਹਿਤ ਕਬਿ ਨ ਉਮਾਹੈ[4]। ਪਾਸ ਪਦਾਰਥ,ਅਰੁ ਬਚ ਕਹੈ।ਤ੍ਰਿਭੀਏ ਕਿਸ ਕੋ ਬੁਰਾ ਨ ਚਹੈ[5]॥੭॥ਇਮ ਤੀਨੋਂ ਤੇ ਪਰਉਪਕਾਰ ।ਕਰਹੁ ਸਦਾ, ਪਰ ਦੁਖ ਨਿਰਵਾਰਿ। ਸਰਬ ਦਾਨ ਤੋ ਅਹੈ ਬਿਸਾਲਾ। ਅੰਨ ਦੇਨਿ ਕੀਜਹਿ ਸਭਿ ਕਾਲਾ ॥੮॥ ਜਿਸ਼ ਤੇ ਪ੍ਰਾਨ ਧਰਤਿ ਹੈ ਪ੍ਰਾਨੀ। ਅਪਰ ਹੋਹਿ ਕਿਮਿ ਤਾਂਹਿ ਸਮਾਨੀ॥ । ਕਾਚੋ ਪਾਕੋ ਜਸੋਂ ਕਨੋਂ ਦੀਜੈ।ਛੁਧਿਤ ਦੇਖਿ ਕਰਿ'ਨਾਂਹਿ'ਨ ਕੀਜੈ॥੯॥ਜਿਸ ਕਿਸ ਸਮੇ ਸਾਂਝ ਕੈ ਪ੍ਰਾਤਿ।ਬਿਨਾ ਬਿਚਾਰੇ ਭੋਜਨ ਦਾਤਿ।ਊਚ ਨੀਚ ਨਹਿੰ ਪਰਖਹੁ ਜਾਤੀ। ਦੇਕਰਿ ਅੰਨ ਕਰਹੁ ਤ੍ਰਿਪਤਾਤੀ' ॥੧੦॥ ਸ਼੍ਰੀ ਗੁਰ ਅਮਰਦਾਸ ਕੀ ਬਾਨੀ। ਸ਼ਰਧਾ ਧਰਿ ਉਰ ਤੀਨਹੁੰ ਮਾਨੀ। ਤੀਨ ਬਿਧਿਨਿ ਕੀਨਸਿ ਉਪਕਾਰਾ। ਦੇਤਿ†ਛੁਧਿਤ ਕੋ ਅਧਿਕ ਅਹਾਰ॥੧੧॥ਗੁਰ ਕੇ ਸਿੱਖ ਭਏ ਇਸ ਰੀਤਿ। ਆਵਹਿੰ ਦਰਸ਼ਨ ਕੋ ਧਰਿ ਪ੍ਰੀਤਿ। ਸੇਵਤਿ ਰਹੇ ਭਗਤਿ ਕੋ ਪਾਇ। ਅੰਤ ਗੁਰੂ ਢਿਗ ਪਹੁੰਚੇ ਜਾਇ‡॥ ੧੨ ॥

ਜੱਗਾ ਸਤਿਗੁਰੂ ਕੇ ਢਿਗ ਆਯੋ। ਕਰਿ ਦਰਸ਼ਨ ਕੋ ਸੀਸ ਨਿਵਾਯੋ। ਸਿਖ ਗੁਰ ਕੇ ਗਨ ਦੇਖਿ ਹੁਲਾਸਾ[6]ਹਾਥ ਜੋਰਿ ਕਰਿ ਬਾਕ ਪ੍ਰਕਾਸ਼॥੧੩॥ 'ਮੈਂ ਚਾਹਤਿ ਅਪੁਨੀ ਕੱਲਜਾਨ। ਮਿਲਜੋ ਏਕ ਦਿਨ ਜੋਗੀ ਆਨਿ। ਤਿਸ

[1]ਇਹ ਪਹਿਲਾ ਉਪਕਾਰ ਹੈ। [2]ਦੂਜੇ ਦਾ ਕਾਰਜ ਸੁਧਾਰ ਦੇਵੇ। [3]ਇਹ ਦੂਜਾ (ਬਾਣੀ ਦਾ) ਉਪਕਾਰ ਹੈ। [4]ਇਹ ਤੀਸਰਾ (ਮਨ) ਦਾ ਉਪਕਾਰ ਹੈ। [5]ਤਿੰਨਾਂ ਉਪਕਾਰਾਂ ਨੂੰ ਫੇਰ ਗਿਣਦੇ ਹਨ:-੧. ਪਾਸ ਪਦਾਰਥ ਹੋਣ ਵੇਲੇ ਦਾ ਭਾਵ ਦੇਣਾ; ੨. ਬਾਣੀ ਦਾ ਭਾਵ ਸ਼ੁਭ ਬਚਨ ਆਖੇ; ੩. ਮਨ ਦਾ ਭਾਵ ਕਿ ਬੁਰਾ ਕਿਸੇ ਦਾ ਨਾਂ ਚਾਹੇ। [6]ਗੁਰੂ ਕੇ ਬਹੁਤੇ ਸਿੱਖਾਂ ਨੂੰ ਵੇਖਕੇ ਖੁਸ਼ ਹੋਇਆ। *ਪਾ:-ਕਰ ਤਿਹ ਨਿਰਵਾਰੋ। †ਪਾ:-ਦੇਖਿ।

‡ਇਹ ਦਾਨੇ ਹਕੀਮ ਦੇ ਅੱਡ ਅੱਡ ਰੋਗਾਂ ਦੇ ਅੱਡ ਅੱਡ ਦਾਰੂ ਹਨ। ਇਹ ਤ੍ਰੈਏ ਧਨ ਦੇ ਪਿਆਰੇ ਹੋਸਨ, ਇਨ੍ਹਾਂ ਦੇ ਮਨ ਦੇ ਬਰ ਨੂੰ ਦਇਆ ਦਾਨ ਦਾ ਸੁਭਾਵ ਪਾਕੇ ਪੰਘਾਰਿਆ, ਫਿਰ ਓਹ ਆਉਂਦੇ ਰਹੇ ਤੇ ਭਗਤੀ ਨੂੰ ਪ੍ਰਾਪਤ ਹੋਕੇ ਪਰਮ ਪਦ ਨੂੰ ਅੱਪੜੇ। ਕਲਿਆਣ ਤਾਂ ਨਾਮ ਤੇ ਭਗਤੀ ਨਾਲ ਹੁੰਦੀ ਹੈ,ਦੇਖੋ ਅਗੇ ਇਸੇ ਅੰਸੂ ਦੇ ਅੰਕ ੨੬,੨੭। ਦਾਨ ਦਇਆ ਆਦਿਕ ਸ਼ੁਭ ਕਰਮ ਹਨ, ਮਨ ਨੂੰ ਨਰਮ ਤੇ ਸਫਾ ਕਰਨ ਵਾਸਤੇ। ਜੋ ਦਾਨ ਹੰਕਾਰ ਨਾਲ ਕੀਤੇ ਜਾਂਦੇ ਹਨ ਓਹ ਇਸ ਤੋਂ ਥੀ ਨੀਵੇਂ ਦਰਜੇ ਦੀ ਨੇਕੀ ਹੈ। ਕਈ ਦਾਨ ਕਪਟ ਬਣਾਕੇ ਕੀਤੇ ਜਾਂਦੇ ਹਨ ਓਹ ਪਾਪ ਹਨ। ਜੋ ਦਾਨ ਗੁਰੂ ਪਰਮੇਸ਼ੁਰ ਨਮਿੱਤ ਕੀਤਾ ਜਾਵੇ ਸੋ ਸ੍ਰੇਸ਼ਟ ਦਾਨ ਹੈ, ਕਿਉਂਕਿ ਉਹ ਨਿਸ਼ਕਾਮ ਹੁੰਦਾ ਹੈ।

ਆਗੇ ਮੈਂ ਬਿਨੈ ਸੁਨਾਈ।ਤਬਿ ਐਸੇ ਭਾਖਨੋ ਮੁਝ ਭਾਂਈ॥੧੪॥–ਘਰ ਕੁਟੰਬ ਸਨਬੰਧੀ ਸਾਰੇ।ਬੰਧਨ ਰੂਪ ਸੁ ਲੇਹੁ ਬਿਚਾਰੇ*।ਤਜਾਗ ਕਰਹੁ ਅਬਿ ਬਨਹੁ ਫਕੀਰ।ਪੁਨ ਆਵਹੁ ਚਲਿ ਹਮਰੇ ਤੀਰ ॥੧੫॥ ਸ਼ੋਧ ਹੋਤ ਲਿਹੁ ਮਮ ਉਪਦੇਸ਼ੁ। ਛੋਰਹੁ ਘਰ ਕੋ ਸਹਤ ਕਲੇਸ਼–। ਰਾਵਰਿ ਨਿਕਟ ਚਹੌਂ ਮੈ ਪੂਛਾ। ਕਿਮਿ ਹੁਇ ਸ਼ੋਧ, ਬਨੈ ਉਰਸੂਛਾ[1]? ॥੧੬॥ ਕਿਮਿ ਪ੍ਰਾਪਤਿ ਹੁਇ ਭਗਤਿ ਮਹਾਂਨੀ?।ਜਿਸਤੇ ਪ੍ਰਾਪਤਿ ਪ੍ਰਭੁ ਨਿਰਬਾਨੀ[2]।ਸ਼ਰਧਾ ਜਾਨਿਗੁਰੂ ਬਚ ਭਾਖਾ। ਘਰ ਤਜਾਗਨਿ ਕੀ ਨਹਿੰ ਕਰਿ ਕਾਂਖਾ॥੧੭॥ਜੇ ਘਰ ਤਜੇ ਮਿਲਹਿ ਭਗਵਾਨ। ਕਜੋਂ ਫਕੀਰ ਪੁਰਿ ਪੁਰਿ ਮਹਿੰ ਆਨ[3]। ਹਾਟਨਿ ਪਰ ਬਨਕਨਿ ਸੋਂ ਝਗਰੇਂ[4]।ਜਾਚਤਿ ਡੋਲਤਿ ਬਾਸੁਰ ਸਗਰੇ[5]॥੧੮॥ਗੁਰਮੁਖ ਗ੍ਰਿਹਸਤਿ ਬਿਖੇ ਕਰਿੰ[6] ਭਗਤਿ। ਪਾਇੰ ਮੁਕਤਿ,ਨਹਿੰ ਜਨਮਤਿ ਜਗਤਿ। ਜਿਮਿ ਜਲ ਮਹਿੰ ਅਲੇਪ ਅਰਬਿੰਦ।ਰਾਖਹਿ ਊਰਧ ਧਰਾਨ ਦਿਨਿੰਦ[7]॥੧੯॥ਤਿਮਿ ਗੁਰ ਸਿੱਖ ਕਿਰਤ ਕੋ ਕਰਤੇ। ਦੇਕਰਿ ਸਤਿ ਸੰਗਤਿ ਪੁਨ ਬਰਤੇ[8]। ਹੁਇ ਫਕੀਰ ਜਾਚਤਿ ਜਬਿ ਖਾਇ[9]।ਜਪਤਪ ਨਿਜ ਘਾਟੇ ਤਬਿ ਪਾਇ॥੨੦॥ਸੇਵਾ ਕਰਹਿੰ ਲੇਹਿੰ ਸੋ ਤਿਸਤੇ[10]।ਖਾਨ ਪਾਨ ਨਿਤਿ ਕਰਿਤੋ ਜਿਸਤੇ। ਗ੍ਰਿਸਤੀ ਅਪਨੋ ਪੁੰਨ ਨ ਦੇਤਿ।ਸੇਵਾ ਠਾਨਿ ਅਪਰ ਤੇ ਲੇਤਿ[11]॥੨੧॥ਜਥਾ ਧੇਨੁ ਕੋ ਘਾਸੁ ਖੁਲਾਵੈਂ। ਤਿਸ ਕੋ ਪਲਟੋ ਪੈ ਪੁਨ ਪਾਵੈਂ[12]। ਤਿਮਿ ਜੱਗਾ ! ਲਿਹੁ ਸਮਝ ਬਿਸਾਲ। ਗ੍ਰਿਸਤਿ ਧਰਮ ਮੁਖ ਹੈ[13]ਕਲਿਕਾਲ॥੨੨॥ਤਨ ਤੇ ਕ੍ਰਿਤਿ ਕਰਹੁ ਸੰਤ ਸੇਵਾ। ਮਨ ਤੇ ਭਗਤਿ ਕਰਿਹੁ ਹਰਿਦੇਵਾ।ਇਸ ਤੇ ਸ਼ੀਘ੍ਰ ਲਹੌਂ ਕੱਲਜਾਨ।ਤਜਹੁ ਨ ਸਦਨ ਠਾਨਿ ਗੁਰ ਧਰਾਨ[14]॥੨੩॥ਸੁਨਿ ਕਰਿ ਸੀਖ ਰਿਦੇ ਤਿਨ ਧਾਰੀ। ਕਿਰਤਿ ਭਗਤਿ ਕਰਨੀ[15]ਸੁਖ ਕਾਰੀ। ਮਾਨ ਭਲੋ ਤਬਿ ਕਰਿਬੇ ਲਾਗਾ। ਗੁਰ ਕੀ ਸੇਵ ਲਗਜੋ ਬਡ ਭਾਗਾ॥ ੨੪ ॥

ਖਾਨੂ ਅਰ ਮਾਈਆ†ਪਿਤ ਪੂਤਾ। ਕੀਨੋ ਸਤਿਗੁਰ ਦਰਸ਼ਨ ਪੂਤ[16]।

---

[1]ਮਨ ਪਵਿੱਤ੍ਰ ਬਣੇ। [2]ਕਿਉਂ (ਫੇਰ) ਫਕੀਰ ਸ਼ਹਿਰਾਂ ਵਿਚ ਆਉਂਦੇ ਹਨ। [3]ਬਾਣੀਆਂ ਨਾਲ ਝਗੜਦੇ ਹਨ। [4]ਮੰਗਦੇ ਫਿਰਦੇ ਹਨ ਸਾਰਾ ਦਿਨ। [5]ਕਰਦੇ ਹਨ। [6]ਉੱਚਾ ਧਿਆਨ ਸੂਰਜ ਦਾ। [7]ਵਰਤੇ ਆਪ। [8]ਮੰਗਕੇ ਜਦੋਂ ਖਾਂਦਾ ਹੈ। [9]ਸੇਵਾ ਕਰਨ ਵਾਲੇ ਤਿਸ ਤੋਂ ਫਲ ਲੈ ਲੈਂਦੇ ਹਨ। [10]ਸੇਵਾ ਕਰਕੇ ਹੋਰ ਪਾਸੋਂ ਲੈ ਲੈਂਦਾ ਹੈ (ਪੁੰਨ)। [11]ਭਾਵ, ਜਿਵੇਂ ਗਾਂ ਨੂੰ ਘਾਹ ਖੁਆਲ ਕੇ ਲੋਕੀਂ ਉਸ ਦਾ ਦੁੱਧ ਚੋ ਲੈਂਦੇ ਹਨ ਤਿਵੇਂ ਨਾਮ ਪ੍ਰੇਮੀ ਦੀ ਸੇਵਾ ਕਰਕੇ ਲੋਕੀਂ ਉਸ ਦੇ ਆਤਮ ਸੁਖ ਦਾ ਹਿੱਸਾ ਵੰਡ ਲੈਂਦੇ ਹਨ। [12]ਸ਼ੁਧ ਹੈ। [13]ਕਿਰਤ ਵਿਚ ਭਗਤੀ ਕਰਨੀ। [16]ਪਵਿੱਤ੍ਰ। *ਪਾ:–ਨਿਹਾਰੇ। †ਪਾ:–ਮੱਈਆ।

ਤੀਸਰ ਮਿਲਿ ਗੋਵਿੰਦ ਭੈਡਾਰੀ[1]। ਬਿਨੈ ਕੀਨਿ[2]ਹਮ ਸ਼ਰਨ ਤੁਮਾਰੀ॥੨੫॥ ਐਸੋ ਗੁਨ ਕੀਜਹਿ ਉਪਦੇਸ਼[3]। ਜਿਸ ਮਹਿੰ ਗੁਣ ਹੁਇੰ ਭਲੇ ਅਸ਼ੇਸ਼[4]। ਸੁਨਿ ਸਤਿਗੁਰ ਕਹਿ 'ਬਿਚ ਇਸ ਜਗਤਿ। ਸਕਲ ਗੁਨਨ ਕੋ ਗੁਨ ਹਰਿ ਭਗਤਿ॥੨੬॥ਭਗਤਿ ਕਰਤਿ ਸਗਰੇ ਗੁਣ ਪਾਵੈਂ।ਗੁਣ ਨਿਧਾਨ ਭਗਵਾਨ ਰਿਝਾਵੈਂ। ਗੁਣ ਕਰਤਾ ਜਬਿਹੀ ਬਸਿ ਹੋਇ। ਦੁਰਲਭ ਗੁਨ ਪੁਨ ਰਹੈ ਨ ਕੋਇ'॥੨੭॥ਬੁਝਨ ਲਗੇ'ਭਗਤਿਕਿਸੁ ਰੀਤ?।ਕਰਹੁ ਬਤਾਵਨਿਉਪਜਹਿ ਪ੍ਰੀਤਿ'। ਤਬਿ ਸਤਿਗੁਰ ਨੇ ਕਹਜੋ ਬੁਝਾਈ। '–ਨਵਧਾ ਭਗਤਿ[5]–ਏਕ ਸੁਖਦਾਈ॥੨੮॥ ਦੁਜੇ–ਪ੍ਰੇਮਾ ਭਗਤਿ–ਬਿਚਾਰੀ।–ਪਰਾ ਭਗਤਿ–ਤ੍ਰਿਤੀਏ ਨਿਰਧਾਰੀ।ਪ੍ਰਥਮ ਸੁਨਹੁ ਨਵਧਾ ਕੇ ਭੇਦ।ਪ੍ਰਾਪਤਿ ਭਏ ਬਿਨਾਸਹਿੰ ਖੇਦ[6] ॥੨੯॥ ਸ਼ਰਧਾ ਸਹਤ ਗੁਰੂ ਕੇ ਬੈਨ। ਸ਼੍ਰਵਨ ਕਰਹਿ ਸਨਮੁਖ ਮਨ ਨੈਨ। ਦੁਤੀਏ ਕਥਾ ਕੀਰਤਨੁ ਕਰਨੇ। ਨੀਕੇ ਪ੍ਰਭੁ ਕੇ ਗੁਨ ਗਨ ਬਰਨੇ॥੩੦॥ ਤ੍ਰਿਤੀਏ ਸੱਤਿਨਾਮ ਸਿਮਰੰਤੇ। ਬਿਨਾ ਭਜਨ ਨਹਿੰ ਸਮਾਂ ਬਿਤੰਤੇ। ਸ੍ਵਾਸਨ ਸੰਗ ਸੁ ਨਾਮ ਮਿਲਾਵੈਂ।ਊਠਤਿ ਬੈਠਤਿ ਨਹਿੰ ਬਿਸਰਾਵੈਂ॥੩੧॥ਚੌਥੇ ਸਤਿ-ਗੁਰ ਕੋ ਭਗਵਾਨ।ਠਾਨਹਿ ਚਰਨ ਕਮਲ ਕੋ ਧਯਾਨ।ਕੈ ਸੰਤਨ ਕੇ ਚਰਨ ਪਖਾਰੈ।ਸ਼ਰਧਾ ਤੇ ਚਰਨਾਂਮ੍ਰਿਤ ਧਾਰੈ॥੩੨॥ਪੰਚਮਿ ਕਰਹਿ ਅਹਾਰ ਭਲੇਰੇ । ਪ੍ਰਥਮ ਅਰਪਿ ਹਰਿ ਗੁਰੂ ਅਗੇਰੇ । ਜਥਾ ਸ਼ਕਤਿ ਸੰਤਨ ਅਚਵਾਵੈ । ਵਸਤ੍ਰ ਸ਼ਰੀਰ ਸਾਧ ਪਹਿਰਾਵੈ॥੩੩॥ਖਸ਼ਟਮਿ ਪ੍ਰਭੁ ਗੁਰ ਕੈ ਗੁਰਦਵਾਰੇ । ਬੰਦਨ ਕਰਹਿ ਪ੍ਰਦਛਨਾ ਧਾਰੇ । ਧੂਪ ਦੀਪ ਚੰਦਨ ਚਰਚਾਵੈ । ਫੂਲਨ ਆਨਿ[7] ਸੁਗੰਧਿ ਚਢਾਵੈ ॥੩੪॥ ਸਪਤਮਿ ਦਾਸੁ ਆਪ ਕੋ ਜਾਨੈ।ਪਰਮੇਸ਼ੁਰ ਸ੍ਵਾਮੀ ਪਹਿਚਾਨੈ।ਤਨ ਮਨ ਧਨ ਜਾਨੈ ਪ੍ਰਭੁ ਦਾਨ[8]।ਸਤੀ ਨਾਰ ਸਮ ਪਤਿ ਭਗਵਾਨ[9]॥੩੫॥ਅਸ਼ਟਮਿ ਮਿੱਤ੍ਰ ਲਖੈ ਸ੍ਰੀ ਪਤਿਕੋ[10]। ਨਹੀਂ ਭੁਲਾਵੈ ਅਪਨੇ ਚਿਤ ਕੋ । ਜੋ ਕਛੁ ਕਰਹਿ ਭਲੀ ਮਮ ਜਾਨੈ।ਨਹੀਂ ਤਰਕਨਾ[11] ਤਿਸ ਪਰ ਠਾਨੈ ॥ ੩੬ ॥ ਜਥਾ ਸਖਾ ਕੀ ਕ੍ਰਿੱਤਿ ਲਖੰਤਾ।–ਕਰਹਿ ਜੁ ਕਛੁ ਮਮ ਭਲਾ ਕਰੰਤਾ[12]–।ਤਿਮਿ ਪ੍ਰਭੁ ਮਿੱਤ੍ਰ ਕਿਰਤ ਕੋ ਹੇਰੈ।–ਜੋ ਕਿਛੁ ਕਰੈ ਭਲੀ

---

[1]ਖੱਤ੍ਰੀਆਂ ਦੀ ਇਕ ਜਾਤ ਹੈ। [2]ਐਸੇ ਗੁਣ ਦਾ ਉਪਦੇਸ਼ ਕਰੋ। [3]ਕਿ ਜਿਸ ਵਿਚ ਬਾਕੀ (ਦੇ ਸਾਰੇ) ਭਲੇ ਗੁਣ ਆ ਜਾਣ। [4]ਨੌ ਪਰਕਾਰ ਦੀ ਭਗਤੀ। [5]ਦੁੱਖ। [6]ਲਿਆ ਕਰਕੇ। [7]ਪ੍ਰਭੂ ਦਾ ਦਿੱਤਾ। [8]ਪਤਿਬ੍ਰਤ ਇਸਤ੍ਰੀ ਵਾਂਗ ਪਰਮੇਸ਼ੁਰ ਨੂੰ ਪਤੀ (ਜਾਣੇ)। [9]ਪਰਮਾਤਮਾ ਨੂੰ। [10]ਹੁੱਜਤ। [11]ਜਿਵੇਂ ਮਿੱਤ੍ਰ(ਮਿੱਤ੍ਰ ਦੀ)ਕੀਤੀ ਨੂੰ ਵੇਖਦਾ ਹੈ,(ਕਿ ਇਹ)ਜੋ ਕੁਛ ਕਰਦਾਹੈ ਮੇਰਾਭਲਾ ਕਰਦਾਹੈ।

ਸੋ ਮੇਰੈ–*॥੩੭॥ਨੌਮੀ ਤਨ ਧਨ ਪ੍ਰਭੁ ਅਰਪਾਇ।ਅਪਨੋ ਕਛੂ ਨ ਲਖਹਿ ਕਦਾਇ। ਮਮਤਾ ਤਜਹਿ ਪਦਾਰਥ ਕੇਰੀ। ਹਰਿਕੇ ਜਾਨਿ ਨ† ਸੁਖ ਦੁਖ ਹੇਰੀ[1]॥੩੮॥ ਨਵਧਾ ਭਗਤਿ ਕਹੀ ਇਹੁ ਜੋਇ।ਜੇਕਰਿ ਇਕ ਭੀ ਪ੍ਰਾਪਤਿ ਹੋਇ।ਤੌ ਉਧਾਰ ਜਨ ਕੋ ਕਰਿ ਦੇਤਿ।ਕਨਾ ਸੰਸੈ ਹੁਇ ਸਰਬ ਸਮੇਤ[2]॥੩੯॥ ਅਪਰ ਸੁਨਹੁ ਜਸ[3]–ਪ੍ਰੇਮਾ ਭਗਤਿ–। ਜਿਹ ਸਮ ਅਪਰ ਨ ਸੁਖ ਦੇ ਜਗਤ। ਤਰੁਵਰ ਫਲ ਪੂਰਬ ਹੁਇ ਸਾਵਾ[4]।ਸ੍ਵਾਦ ਬਿਖੈ ਕੌਰਾ ਲਖਿ ਪਾਵਾ[5] ॥੪੦॥ ਪੁਨ ਪੀਰੋ ਤਬ ਲਹਿ ਤੁਰਸ਼ਾਈ[6]। ਬਿੱਛ ਬੀਚ ਤੇ ਲੈ ਰਸੁ ਪਾਈ। ਪੁਨ ਪਾਕੋ ਹੋਵਹਿ ਰੰਗੁ ਲਾਲ। ਸ੍ਵਾਦ ਪਾਇ ਸੌ ਮਧੁਰ ਬਿਸਾਲ ॥ ੪੧॥ ਤਿਮਿ ਪਰਮੇਸ਼ੁਰ ਪ੍ਰੇਮੀ ਹੋਇ। ਤਿਨ ਕੇ ਲੱਛਨ ਇਸ ਬਿਧਿ ਜੋਇ। ਪ੍ਰਥਮੈ ਰੁਦਨ ਕਰਤਿ ਚਿਤ ਚਾਹੈ। ਪ੍ਰੀਤਮ ਦਰਸ਼ਨ ਧਰਤਿ ਉਮਾਹੈ[7] ॥ ੪੨ ॥–ਬਿਛਰੇ ਹਮ–ਯਾਂਤੇ ਦੁਖ ਪਾਵੈ। ਦੀਰਘ ਸ੍ਵਾਸਨਿ ਲੈ ਪਛੁਤਾਵੈ। ਰੋਮੰਚਤਿ[8] ਹੁਇ ਗਦ ਗਦ ਬਾਨੀ। ਕਬਿ ਗੁਨ ਗਾਇ,ਕਿ[9]ਤੁਸ਼ਨ ਠਾਨੀ॥੪੩॥ ਤਬਿ ਮੁਖ ਕੋ ਸਾਵਾ ਹੁਇ ਰੰਗ।ਸੁਧਿ ਭੂਲਹਿ ਸਭਿ ਆਦਿਕ ਅੰਗ[10]।ਜਨੋਂ ਜਨੋਂ ਵਧ ਹੈ ਪ੍ਰੇਮ ਬਡੇਰਾ।ਤਨੋਂ ਤਨੋਂ ਹੋਤਿ ਅਹਾਰ ਛੁਟੇਰਾ[11]॥੪੪॥ਭੂਖ ਪਨਾਸ ਕੀ ਗਮ[12] ਹੁਇ ਥੋਰੀ।ਨਿਸਦਿਨ ਰਹੈ ਪ੍ਰੇਮ ਮਤਿ ਬੋਰੀ[13]। ਬ੍ਰਿਹੁ ਤੇ ਵਧਹਿ ਬਿਖਾਦ ਅਧੀਰਾ[14]।ਬਦਨ ਬਰਨ[15]ਹੁਇ ਆਵਤਿ ਪੀਰਾ[16]॥੪੫॥ ਪਨਾਰੇਕੀ ਜੋਬਾਤ ਬਤਾਵਹਿੰ। ਅਸ[17] ਸੰਤਨ ਕੇ ਨਿਕਟ ਸਿਧਾਵਹਿ। ਸੁਨਿ ਪਿਖਿ ਕੈ ਪ੍ਰਿਯ ਮਿਲਨਿਨਿਸ਼ਾਨੀ।ਨਿਕਟ ਜਾਨਿਹੁਇ[18]ਪ੍ਰੀਤਮਹਾਨੀ॥੪੬॥ਸੰਤ ਸੰਗਜਬਿ ਵਧਨੋ ਵਧੇਰਾ।ਪੂਰਨ ਪ੍ਰਭੁ ਸਰਬ ਮੈਂ ਹੇਰਾ। ਤਬਿ ਮੁਖ ਲਾਲ ਰੰਗ ਦ੍ਰਿਸ਼-ਟਾਵੈ।ਤ੍ਰਿਪਤਿ ਹੋਇ ਮਨ ਕਿਤਹੂੰ ਨ ਧਾਵੈ ॥੪੭॥ਸ਼ਾਂਤਿ ਮਧੁਰਤਾ[19] ਤਬਿ

---

[1]ਹਰੀ ਦੇ ਜਾਣ ਕੇ (ਉਨ੍ਹਾਂ ਦੀ ਪ੍ਰਾਪਤੀ ਤੇ ਵਿਯੋਗ ਤੇ) ਸੁਖ ਦੁਖ ਨਾ ਵੇਖੇਗਾ। [2]ਸਾਰੀ (ਭਾਵ ਨੌ ਪ੍ਰਕਾਰ ਦੀ ਭਗਤੀ) ਸਮੇਤ ਹੋਵੇ ਤਾਂ ਸੰਸਾ ਹੀ ਕਿਆ ਹੈ। [3]ਜਿਵੇਂ। [4]ਪਹਿਲੇ ਹਰਾ ਹੁੰਦਾ ਹੈ। [5]ਜਾਣੀਦਾ ਹੈ।[6]ਖਟਿਆਈ। [7]ਰਖਦਾ ਹੈ ਉਤਸਾਹ। [8]ਰੋਮ ਖੜੇ ਹੋ ਜਾਂਦੇ ਹਨ। [9]ਅਥਵਾ। [10]ਅੰਗ ਆਦਿਕਾਂ ਦੀ ਸੁਧਿ ਸੋਝੀ। [11]ਥੋੜਾ। [12]ਚਿੰਤਾ। [13]ਪ੍ਰੇਮ ਵਿਚ ਬੁੱਧੀ ਡੁਬੀ ਹੋਈ। [14]ਦੁਖ ਤੇ ਅਧੀਰਜ। [15]ਮੁਖ ਦਾ ਰੰਗ। [16]ਪੀਲਾ। [17]ਇਹੋ ਜਿਹੇ। [18](ਪਰਮੇਸ਼ਰ ਨੂੰ) ਨੇੜੇ ਜਾਣ ਕੇ ਹੁੰਦੀ ਹੈ। [19]ਸ਼ਾਂਤੀ ਰੂਪ ਮਿਠਾਸ।

*ਯਥਾ ਗੁਰ ਵਾਕ–ਮੀਤੁ ਕਰੈ ਸੋਈ ਹਮ ਮਾਨਾ॥ ਮੀਤ ਕੇ ਕਰਤਬ ਕੁਸਲ ਸਮਾਨਾ॥ ੧ ॥ [ਅਉਜੀ ਮ: ੫]

†ਪਾ:–ਜਨ ਨ।

ਹੁਇ ਆਈ। ਅੰਤਰ ਬ੍ਰਿਤੀ ਸਥਿਰਤਾ ਪਾਈ। ਦਿਢ ਅੱਭਯਾਸ ਗਯਾਨ ਮਨਿ ਲਾਵਹਿ।–ਪਰਾਭਗਤਿ[1]–ਉਤਪਤਿ ਹੁਇ ਆਵਹਿ ॥੪੮॥ ਅਪਨਿ ਸਰੂਪ ਨਿਹਾਰਨ ਚਾਹਾ।ਈਸ਼ੁਰਜੀਵਅਭੇਦ ਉਪਾਹਾ[2]।ਸਤਿਚੇਤਨ ਆਨਦ ਬ੍ਰਹਮ ਚੁਪ। ਨਭ ਸਮ ਬਯਾਪਜੋ ਚਲਿਤ ਅਨੂਪ[3] ॥੪੯॥ ਇਸ ਪ੍ਰਕਾਰ ਜੋ ਭਗਤਿ ਕਮਾਵੈ। ਇਕਤਾ ਬ੍ਰਹਮ ਰੂਪ[4]ਹੁਇ ਜਾਵੈ*[5]। ਤੀਨਹੁ ਸੁਨਕੈ ਭਏ ਅਨੰਦ। ਖਾਨੁ ਮਾਈਆ ਅਰੁ ਗੋਬਿੰਦ ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਏਕੋਨਦੱਤ੍ਰਾਰਿੰਸਤੀ ਅੰਸੂ ॥ ੩੯ ॥

੪੦. [ਜੋਧ ਰਸੋਈਆ। ਪ੍ਰਿਥੀ ਮਲ। ਤੁਲਸਾ। ਮੱਲਣ। ਉੱਗਰ ਸੈਨ। ਰਾਮੂ। ਦੀਪਾ। ਗੋਪੀ। ਰਾਮੂ ਮਹਿਤਾ। ਮੋਹਣ ਮਲ। ਅਮਰੂ। ਗੰਗੂ। ਸਹਾਰੂ। ਖਾਨ ਛੁਰਾ। ਬੇਗਾ ਪਾਸੀ। ਨੰਦੂ ਸੂਦਨਾ। ਉਗਰੂ। ਤਾਰੂ। ਝੰਡਾ। ਪੂਰੇ। ਮਲਜਾਰ। ਸਹਾਰੂ ਛੀਂਬਾ। ਬੂਲਾ ਪਾਂਧਾ। ਤੇ ਭੱਲੇ ਵਾਸੀ ਸਿੱਖਾਂ ਨੂੰ ਉਪਦੇਸ਼।]

ਦੋਹਰਾ।ਜੋਧ ਰਸੋਈਆ ਦੇਗ ਮਹਿਂ ਗੁਰ ਹਿਤ ਕਰਤਿ ਅਹਾਰ[6]।ਬਿੱਪ੍ਰ ਜਾਤਿ ਸੇਵਾ ਕਰੇ ਉਰ ਹੈਕਾਰ ਨਿਵਾਰਿ॥੧॥ ਚੌਪਈ।।ਧਨ ਆਦਿਕ ਜੋ ਸਿਖ ਗਨ ਲ੍ਯਾਵੈਂ। ਭੇਟ ਧਰਹਿਂ ਸਤਿਗੁਰੂ ਮਨਾਵੈਂ।ਸੋ ਸਭਿ ਜੋਧ ਰਸੋਈਆ ਲੇਤਿ। ਲੰਗਰ ਪਰ ਲਗਾਇ ਕਰਿ ਦੇਤਿ॥੨॥ਇਕ ਦਿਨ ਮਹਿਂ ਜੇਤੋ ਲਗ ਜਾਇ। ਤਿਤਿਕ ਲੇਤਿ, ਲੰਗਰ ਮਹਿਂ ਲਾਇ। ਦਿਨ ਅਗਲੇ ਹਿਤ ਰਹਨਿ ਨ ਪਾਵੈ।ਵਧਹਿ ਜਿ ਪਸੁਅਨ ਵਹਿਰ ਖੁਵਾਵੈ॥ ੩ ॥ ਨਾਂਹਿ ਤ ਸਰਿਤਾ ਮਾਂਹਿ ਗਿਰਾਵੈ। ਜਲ ਗਾਗਰ ਤੇ ਸਕਲ ਡੁਲ੍ਹਾਵੈ। ਨੀਰ ਆਦਿ ਹਿਤ ਪ੍ਰਾਤਿ[6] ਨ

---

[1]ਉਹ ਭਗਤੀ ਜੋ ਦ੍ਰਿਸ਼ਟਮਾਨ ਤੋਂ ਚੱਕਕੇ ਦ੍ਰਿਸ਼ਟਾ ਵਿਚ ਲੈ ਜਾਵੇ, ਵਾਹਿਗੁਰੂ ਮਿਲਾਪ ਪ੍ਰਾਪਤ ਅਵਸਥਾ। [2]ਪਾਇ ਲਇਆ [ਸੰਸ:, ਉਪਾਹਤ=ਮਿਲ ਗਿਆ]। [3]ਅਕਾਸ਼ ਸਮ ਪਰੀਪੂਰਨ ਹੈ ਤੇ (ਜਿਸ ਦੇ) ਅਨੂਪਮ ਕੌਤਕ ਹਨ। [4]ਬ੍ਰਹਮ ਨਾਲ ਇਕ ਰੂਪਤਾ [5]ਬਣਾਉਂਦਾ ਹੁੰਦਾ ਸੀ ਭੋਜਨ। [6]ਸਵੇਰ ਲਈ।

*ਕਰਨੀ ਤੇ ਭਗਤੀ ਦਾ ਜ਼ਿਕਰ ਕਰਕੇ ਜਿਤੀ ਛੇਤੀ ਗਿਆਨ ਦਾ ਕਥਨ ਆ ਜਾਂਦਾ ਹੈ, ਸਾਧਨ ਕਰਨ ਲਗਿਆਂ ਪ੍ਰਾਪਤੀ ਏਡੀ ਸੌਖੀ ਤੇ ਛੇਤੀ ਨਹੀਂ। ਭਾਈ ਗੁਰਦਾਸ ਜੀ ਦੀ ਬਾਣੀ ਤੋਂ ਪਤਾ ਚਲਦਾ ਹੈ ਕਿ ਮੁਰਦੇ ਦਿਲਾਂ ਵਿਚ ਜੀਅਦਾਨ ਦੀ ਜੀਉਂਦੀ ਕਰਨੀ ਪਾਕੇ ਜਿਵਾਲ ਦੇਣਾ ਇਹ ਦਾਨ ਸਤਿਗੁਰੂ ਦੇ ਘਰ ਦਾ ਹੈ। ਬਾਕੀ ਨਿਰੇ ਲੇਖੇ ਪੱਤੇ ਮੁਰਦੇ ਦਿਲਾਂ ਨੂੰ ਬੀ ਆਉਂਦੇ ਸਨ, ਸਤਿਗੁਰੂ ਜੀ ਤਾਂ ਨਾਮ ਦੀ ਅਮੁੱਲਨ ਛੁਹ ਲਾਕੇ ਜੀਅਦਾਨ ਦੇਂਦੇ ਸਨ, ਨਾਮ ਫਿਰ ਆਪ ਹੀ ਪਰਮਪਦ ਵਲ ਲਈ ਜਾਂਦਾ ਸੀ। ਵਾਚਜ ਗ੍ਯਾਨ ਤੇ ਕਥਨੀ ਕਹਿਣ ਦਾ ਵੇਦਾਂਤ ਕੋਈ ਅਨੋਖੀ ਤੇ ਕੀਮਤੀ ਸ਼ੈ ਨਹੀਂ ਹਨ। ਅਮਲੀ ਜੀਵਨ ਤੇ ਅਨੁਭਵ ਦਾ ਜੀਵਨ, ਗੁਰੂ ਕੀ ਦਾਤ ਸੀ।

ਧਰੈ।ਕਹਾਂ ਅੰਨਕੀ ਗਿਨਤੀ ਕਰੈਂ॥੪॥ਇਮਿ ਗੁਰ ਹੁਕਮ ਸੁ ਬਰਤਹਿ ਜੋਧ। ਲੰਗਰ ਕਾਰ ਕਰਹਿ ਹਿਤ ਬੋਧ[1]। ਪਾਛੇ ਕੁਛ ਭੋਜਨ ਰਹਿ ਜਾਇ। ਬਿਨਾ ਸ੍ਵਾਦ ਤੇ ਖਾਇ, ਬਿਤਾਇ[2] ॥੫॥ਗੁਰ ਕੇ ਸਿੱਖ ਜਾਨਿ ਸਮੁਦਾਈ।ਸਭਿ ਕੀ ਸੇਵਾ ਕਰਹਿ ਬਨਾਈ।ਜੋ ਜਿਸ ਕਾਲ ਪੁਰੀ ਮਹਿੰ ਆਵੈ।ਤਬਿ ਕਰਿ ਤਯਾਰ ਅਹਾਰ ਅਚਾਵੈ ॥੬॥ ਨਹਿੰ ਆਲਸ ਕੋ ਦਿਜਿਬਰ[3]ਕਰੈ। ਆਇ ਛੁਧਿਤ ਕੀ ਛੁਧਾ ਸੁ ਹਰੈ।ਦੇਖਿ ਸੇਵ ਰੀਝੇ ਗੁਰਦੇਵ।ਸੱਤਿਨਾਮ ਦੇ ਗਯਾਨ ਕਰੇਵ[4] ॥੭॥ਜਨਮ ਮਰਨ ਕੋ ਦੁੱਖ ਨਿਵਾਰਾ। ਪਾਯੋ ਪਦ ਜਹਿੰ ਅਨੰਦ ਉਦਾਰ॥

ਏਕ ਬਾਰ ਗੋ ਸਹਿਜ ਸੁਭਾਇ।ਡੱਲੇ ਗ੍ਰਾਮ ਬਿਖੇ ਸੁਖਦਾਇ[5]॥੮॥ਪ੍ਰਿਥੀ-ਮੱਲ ਅਰ ਤੁਲਸਾ ਦੋਇ। ਹੁਤੇ ਜਾਤ ਕੇ ਭੱਲੇ ਸੋਇ। ਸੁਨਿ ਦਰਸ਼ਨ ਕੋ ਤਬਿ ਚਲਿ ਆਏ। ਨਮੋ ਕਰੀ ਬੈਠੇ ਢਿਗ ਥਾਏ॥੯॥ਉਰ ਹੈਕਾਰੀ[6]ਗਿਰਾ ਉਚਾਰੀ। 'ਏਕੋ ਜਾਤਿ ਹਮਾਰ ਤੁਮਾਰੀ' । ਸ਼੍ਰੀ ਗੁਰ ਅਮਰ ਭਨਯੋ ਸੁਨਿ ਸੋਇ।'ਜਾਤਿ ਪਾਤ ਗੁਰ ਕੀ ਨਹਿੰ ਕੋਇ॥੧੦॥ ਉਪਜਹਿੰ ਜੇ ਸਰੀਰ[7]ਜਗ ਮਾਂਹੀ। ਇਨ ਕੀ ਜਾਤਿ ਸਾਚ ਸੋ ਨਾਂਹੀ। ਬਿਨਸਿ ਜਾਤ ਇਹੁ[8] ਜਰਜਰਿ ਹੋਇ[9]। ਆਗੇ ਜਾਤਿ ਜਾਤ ਨਹਿੰ ਕੋਇ[10] ॥੧੧॥ ਸ਼੍ਰੀ ਮੁਖ ਵਾਕ ॥

ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ੍ਕੀ ਲੇਖੈ ਪਤਿ ਪਵੈ ਚੰਗੀ ਸੋਈ ਕੋਇ ॥ ੩ ॥

ਇਮ ਸ਼੍ਰੀ ਨਾਨਕ ਬਾਕ ਉਚਾਰਾ। ਆਗੈ ਜਾਤ ਨ ਜੋਰ ਸਿਧਾਰਾ[11]।ਉਪਜੈਂ ਤਨ ਇਤਹੀ[12] ਬਿਨਸੈਂਤੇ। ਆਗੈ ਸੰਗ ਨ ਕਿਸੇ ਚਲੈਂਤੇ॥੧੨॥ ਸਿਮਰਯੋ ਜਿਨ ਸਤਿਨਾਮ ਸਦੀਵਾ[13]।ਸਿੱਖਨ ਸੇਵ ਕਰੀ ਮਨ ਨੀਵਾ।ਤਿਨਕੀ ਪਤਿ ਲੇਖੇ ਪਰਿ ਜਾਇ। ਜਾਤਿ ਕੁਜਾਤਿ ਨ ਪਰਖਹਿੰ ਕਾਇ' ॥ ੧੩॥

ਮੱਲਣ[14] ਆਨਿ ਪਰਯੋ ਗੁਰ ਸ਼ਰਨੀ। ਕਰਿ ਬੰਦਨ ਪਦ,ਬਿਨਤੀ ਬਰਨੀ।'ਮੋਕਹੁ ਕੁਛ ਦੀਜਹਿ ਉਪਦੇਸ਼। ਜਿਸ ਤੇ ਮਿਟੈਂ ਕਲੇਸ਼ ਅਸ਼ੇਸ਼'॥

---

[1]ਪ੍ਰੇਮ (ਨਾਲ ਤੇ) ਅਕਲ (ਨਾਲ) ਲੰਗਰ ਦੀ ਕਾਰ ਕਰਦਾ ਹੈ। (ਅ) ਲੰਗਰ ਦੀ ਸੇਵਾ ਕਰਦਾ ਹੈ ਵਾਹਿਗੁਰੂ ਗਿਆਨ ਦੀ ਪ੍ਰਾਪਤੀ ਲਈ। [2]ਖਾਕੇ ਦਿਨ ਬਿਤਾਉਂਦਾ ਹੈ (ਜੋਧ)। [3](ਇਹ) ਚੰਗਾ ਬ੍ਰਾਹਮਣ। [4]ਕਰਾ ਦਿੱਤਾ। [5]ਭਾਵ ਸ਼੍ਰੀ ਗੁਰੂ ਜੀ। [6]ਦਿਲ ਦੇ ਹੰਕਾਰੀਆਂ ਨੇ। [7]ਜੋ ਸਰੀਰ ਪੈਦਾ ਹੁੰਦੇ ਹੈਨ। [8]ਭਾਵ ਸ਼ਰੀਰ। [9]ਭਾਵ ਸ਼ਰੀਰ ਬੁੱਢੇ ਹੋਕੇ ਬਿਨਸ ਜਾਂਦੇ ਹਨ। [10]ਅੱਗੇ ਕੋਈ ਜਾਤੀ (ਨਾਲ) ਨਹੀਂ ਜਾਂਦੀ। [11]ਅੱਗੇ ਜਾਤ ਤੇ ਜੋਰ ਨਹੀਂ ਜਾਂਦੇ। [12]ਇੱਥੇ ਹੀ। [13]ਲਗਾਤਾਰ। [14]ਨਾਮ ਹੈ।

੧੪॥ਸ਼ਤਿਗੁਰ ਕਹਜੋ[1]ਤਮਾਗ ਹੈਕਾਰ॥ਸੰਤਨ ਸੇਵੋ ਹੋਹਿੰ ਸੁਖਾਰਾ। ਸ਼ਰਧਾ ਧਰਿ ਅਹਾਰ ਕਰਿਵਾਵਹੁ। ਚਰਨ ਪਖਾਰਹੁ ਰੁਚਿ ਤ੍ਰਿਪਤਾਵਹੁ[1] ॥ ੧੫ ॥ ਬਸਤ੍ਰ ਬਨਾਇ ਗੁਰਨ ਹਿਤ ਦੇਹੋ। ਛੁਧਤਿ ਨਗਨ ਤੇ ਆਸ਼ਿਖ ਲੇਹੋ[2]। ਸੱਤਿਨਾਮ ਸਿਮਰਹੁ ਤਜਿ ਕਾਨ[3]। ਹੋਹਿ ਅੰਤ ਕੋ ਤੁਵ ਕੱਲਜਾਨ[4] ॥੧੬॥ ਸੁਨਿ ਗੁਰ ਬਚ ਤੇ ਕਰਨ ਸੁ ਲਾਗਜੋ। ਸੰਤਨ ਸੇਵ ਬਿਖੈ ਅਨੁਰਾਗਜੋ।

ਉੱਗ੍ਰਸੈਨ ਅਰੁ ਰਾਮੂ ਦੀਪਾ॥ਆਇ ਨਗੌਰੀ ਗੁਰੂ ਸਮੀਪਾ॥੧੭॥ ਕਰਿ ਬੰਦਨ ਬੂਝਨੋ ਉਪਦੇਸ਼ਾ॥ਗੁਰ ਬੋਲੇ ਕਰਿ ਕ੍ਰਿਪਾ ਵਿਸ਼ੇਸ਼ਾ॥ "ਸਿਖ ਜਿਸ ਸਮੇਂ ਆਇ ਕਰਿ ਮਿਲੇ। ਦੇਹੁ ਤਮਾਰ ਕਰਿ ਭੋਜਨ ਭਲੇ ॥੧੮॥ ਅੰਮ੍ਰਿਤ ਵੇਲਾ ਕਰਿਹੁ ਸ਼ਨਾਨ। ਗੁਰ ਕੋ ਸ਼ਬਦ ਪਠਹੁ ਕਰਿ ਧਯਾਨ। ਅਰਥ ਬਿਚਾਰ ਉਚਾਰਨ ਕਰੀਅਹਿ*॥ਕਿਧੌਂ ਸੁਨੋ ਕਰਿ ਨਿਰਨੈ ਧਰੀਅਹਿ†॥੧੯॥ਚਤੁਰ ਘਟੀ ਸਭਿ ਕਾਜ ਬਿਸਾਰਹੁ। ਅਰਥ ਸੁਨਹੁ ਕੈ ਆਪ ਉਚਾਰਹੁ। ਸਲਿਤਾ ਮਹਿੰ ਨੌਕਾ ਬਹੁ ਭਰੀਯਤਿ। ਚਤੁਰੰਗਲ ਜਲ ਵਹਿਰ ਨਿਹਰੀਯਤਿ[5] ॥ ੨੦॥ ਭਰੀ ਭਾਰ ਸੋਂ ਉਤਰਹਿ ਪਾਰ[6]। ਤਿਮਿ ਜਗ ਕਾਰਜ ਕੇ ਬਿਵਹਾਰ। ਨਿਸ ਦਿਨ ਕਰਿਹੁ ਧਰਮ ਕੀ ਕਿਰਤਿ। ਚਤੁਰ ਘਟੀ ਦਿਹੁ ਗੁਰ ਮਹਿੰ ਬਿਰਤਿ[6]॥੨੧॥ਸਭਿ ਕਾਰਜ ਜੁਤਿ ਹੁਇ ਕੱਲਜਾਨ। ਪ੍ਰਭੂ ਪ੍ਰਸੀਦਹਿੰ ਪ੍ਰੇਮ ਮਹਾਨ[7]। ਸਗਰੇ ਕਾਰਜ ਗੁਰੂ ਸਵਾਰੈ। ਹਲਤ ਪਲਤ ਮਹਿੰ ਕਬਹੁੰ ਨ ਹਾਰੈ[8]॥੨੨॥ਗੁਰੂ ਸ਼ਬਦ ਕੋ ਕਰਿਹੁ ਬਿਚਾਰੁ। ਇਕ ਚਿਤ ਹੁਇ ਕਰਿ ਨਾਮ ਉਚਾਰੁ‡[7]। ਸੁਨਿ ਉਪਦੇਸ਼ ਰਿਦੈ ਸ਼ੁਭ ਧਾਰਾ। ਗੁਰ ਸਿੱਖ ਹੁਇ ਕਰਿ ਜਨਮ ਸੁਧਾਰਾ ॥ ੨੩ ॥

[1]ਪ੍ਰੀਤ ਨਾਲ (ਛਕਾ ਕੇ ਭੋਜਨ) ਰਜਾਓ। [2]ਅਸ਼ੀਰਬਾਦ ਲਓ। [3]ਕਨੌਡ। [4]ਨਦੀ ਵਿਚ ਬੜੀ ਬਹੁਤ (ਜੀਵਾਂ ਨਾਲ) ਭਰੀ ਹੋਈ ਹੁੰਦੀ ਹੈ, (ਪਰ) ਚਾਰ ਉਂਗਲ ਜਲ ਤੋਂ ਬਾਹਰ ਦੇਖੀ ਦੀ ਹੈ। (ਜੇ ਬੇੜੀ ਜਲ ਤੋਂ ਚਾਰ ਉਂਗਲਾਂ ਭੀ ਬਾਹਰ ਨਾ ਰਹੇ ਤਾਂ ਡੁਬ ਜਾਂਦੀ ਹੈ, ਭਾਵ ਇਹ ਕਿ ਆਪਣੇ ਮਨ ਨੂੰ ਚਾਰ ਘੜੀ ਤਾਂ ਜਗਤ ਜੰਜਾਲਾਂ ਤੋਂ ਬਾਹਰ ਰੱਖ ਕੇ ਵਾਹਿਗੁਰੂ ਜੀ ਨੂੰ ਸਿਮਰੋ, ਸਾਰਾ ਵਕਤ ਗਰਕ ਰਿਹਾਂ, ਡੁਬ ਮਰੋਗੇ)। [5](ਚਾਰ ਉਂਗਲ ਜਲ ਤੋਂ ਬਾਹਰ ਰਹੀ ਬੇੜੀ) ਭਾਰ ਨਾਲ ਭਰੀ ਹੋਈ ਭੀ ਪਾਰ ਹੋ ਜਾਂਦੀ ਹੈ। [6](ਮਨ ਦੀ) ਬ੍ਰਿਤਿ। [7]ਪ੍ਰਸੰਨ ਹੋਵੇਗਾ ਅਤਿਸ਼ੈ ਪ੍ਰੇਮ (ਦੇਖਕੇ)। [8]ਨਾ ਹਾਰ ਹੋਵੇਗੀ। (ਅ) ਗੁਰੂ ਕਦੇ ਹਾਰ ਨਹੀਂ ਦੇਵੇਗਾ।

*ਪਾਃ—ਕਰੀਅਹੁ। †ਪਾਃ—ਧਰੀਅਹੁ। ‡ਚਾਰ ਘੜੀ ਦਾ ਉਪਦੇਸ਼ ਉਹਨਾਂ ਨੂੰ ਦਿੱਤਾ ਹੈ ਜੋ ਅਠੇ ਪਹਿਰ ਗਾਫਲੀ ਵਿਚ ਡੁੱਬੇ ਹੋਏ ਸਨ ਤਾਕਿ ਅੰਮ੍ਰਿਤ ਵੇਲਾ ਰੱਬ ਵੱਲ ਲਾਉਣ, ਇਸ ਦਾ ਅਤਯੰਤ ਲਾਭ ਹੈ, ਸਾਰਾ ਦਿਨ ਅਸਰ ਜਾਰੀ ਰਹਿੰਦਾ ਹੈ। ਫਿਰ ਸਤਿਸੰਗ ਪ੍ਰਾਪਤ ਪੁਰਖ ਸਹਿਜੇ ਸਹਿਜੇ ਸ੍ਵਾਸ ਸ੍ਵਾਸ ਸਿਮਰਨ ਵਿਚ ਆ ਜਾਂਦੇ ਹਨ।

ਗੋਪੀ ਦੂਸਰ ਰਾਮੂ ਮਹਿਤਾ। ਮੋਹਣ ਮਲ ਅਮਰੂ ਕੇ ਸਹਿਤਾ। ਚਾਰਹੁੰ ਆਇ ਲਰੋ ਗੁਰ ਚਰਨੀ। ਕਰ ਜੋਰਤਿ, ਕਹਿੰ 'ਰਾਖਹੁ ਸ਼ਰਨੀ ॥ ੨੪ ॥ ਬਿਰਦ ਗ਼ਰੀਬ ਨਿਵਾਜ ਤੁਮਾਰਾ।ਉਪਦੇਸ਼ਹੁ ਜਿਮਿ ਹੋਹਿ ਉਧਾਰਾ'।ਸ਼੍ਰੀਗੁਰ ਅਮਰਦਾਸਤਬਿ ਕਹਯੋ।'ਹਉਮੈਂ ਕਰਿ ਬੰਧਨ*ਕੋਲਹਯੋ॥੨੫॥ਅਣਹੋਵਤਿ ਹੀ ਇਹੁ ਬਨਿਆਈ। ਬੁਰੀ ਬਲਾਇ ਸਭਿਨਿ ਲਪਟਾਈ। ਪਰਮੇਸ਼ੁਰ ਕਹੁ ਦੇਤਿ ਭੁਲਾਇ। ਅਨਹੋਵਤਿ ਦੁਖ ਦੇ ਸਮੁਦਾਇ॥ ੨੬॥ ਯਾਂਤੇ ਇਸ ਕੋ ਦੀਜਹਿ ਤਯਾਗੋ। ਪ੍ਰਭੁ ਕੇ ਸੰਗ ਗੰਢ ਤਬਿ ਲਾਗੋ।'[1]ਚਾਰਹੁੰ ਸੁਨਿ ਪੁਨਿ ਸਤਿਗੁਰ ਪੂਛੇ। 'ਕਿਮਿ ਇਸਤੇ ਹਮ ਹੋਵਹਿੰ ਛੂਛੇ ?' ॥ ੨੭॥ ਕਹਯੋ ਕਿ 'ਜਾਨਹੁ ਤਨ ਕੋ ਕੂਰਾ। ਬਿਨਸੈ ਹੋਇ ਸਮਾਂ ਜਬਿ ਪੂਰਾ।ਸਨੇ ਸਨੇ ਇਸਤੇ ਬ੍ਰਿਤਿ ਛੋਰਿ।ਕਰਹੁ ਲਗਾਵਨ ਆਤਮ ਓਰਿ॥੨੮॥ਸਹਿਨ ਸ਼ੀਲਤਾ ਛਿਮਾ ਧਰੀਜੈ। ਕਿਸ ਕੇ ਸੰਗ ਨ ਦ੍ਵੈਸ਼ ਰਚੀਜੈ। ਬਾਕ ਕਠੋਰ ਅਨਾਦਰ ਕਰੇ। ਸੁਨਿਕਰਿ ਤਪਹਿ ਨ ਰਿਸਿ ਕਬਿ ਧਰੈ[2]†'॥੨੯॥ਸੁਨਿ ਉਪਦੇਸ਼ ਕਰਨ ਸੋ ਲਾਗੇ। ਅੰਤਰ ਬ੍ਰਿਤੀ ਧਰਹਿੰ ਬਡਭਾਗੇ। ਗੀਗੁ ਅਪਰ ਸਹਾਰੂ ਭਾਰੂ। ਕਰਿ ਬੰਦਨ ਬੈਠੇ ਦੁਖਿਆਰੂ[3]‡॥੩੦॥ਤਿਨਕੋ ਭੀ ਉਪਦੇਸ਼ਨ ਕੀਨਿ।'ਵੰਡਖਾਹੁ ਧਰਿ ਭਾਉ ਪ੍ਰਬੀਨ ?। ਮਧੁਰ ਗਿਰਾ ਸਭਿ ਸੰਗ ਉਚਾਰਹੁ।ਕਹਿਨ ਕਠੋਰ[4] ਨਹੀਂ ਰਿਸ ਧਾਰਹੁ॥੩੧॥ਗੁਰ ਸਿੱਖਨ ਕੋ ਪ੍ਰਥਮ ਅਚਾਵਹੁ।ਸ਼ੇਸ਼ਰਹੈਭੋਜਨ ਤੁਮ ਖਾਵਹੁ। ਮਹਾਂ ਪਵਿੱਤ੍ਰ ਹੋਤਿ ਹੈ ਸੋਇ। ਸਿੱਖਜਨ ਪੀਛੇ ਅਚੀਯਤਿ ਜੋਇ§॥੩੨॥ਸਿਮਰੋਵਾਹਿਗੁਰੂਨਿਤਨਾਮੂ।ਲਿਵ ਲਾਗੋ ਪਦ ਦੇਅਭਿਰਾਮੂ[5]। ਮੜੀ, ਟੋਭੜੀ,ਮਠ ਅਰੁ ਗੋਰ। ਇਨਹੁੰ ਨ ਸੇਵਹੁ ਸਭਿ ਦਿਹੁ ਛੋਰ'॥੩੩॥

ਖਾਨੂ ਛੁਰਾ ਅਰੁ ਬੇਗਾ ਪਾਸੀ। ਨੰਦ ਸੂਦਨਾ ਹੋਇ ਹੁਲਾਸੀ। ਉਗਰੂ, ਭਾਰੂ, ਝੰਡਾ, ਪੂਰੋ। ਸੁਨਿ ਜਸੁ ਆਏ ਗੁਰੂ ਹਜੂਰੋ ॥੩੪॥ ਮਸਤਕ ਟੇਕਿ ਅਦਬ ਤੇ ਬੈਸੇ।ਬੁਝਤਿ ਭਏ ਸ਼ੂਯ ਹੁਇ ਜੈਸੇ।ਸ਼੍ਰੀਗੁਰ ਅਮਰ ਕਹਯੋ'ਸੁਨਿ

---

[1]ਭਾਵ ਮੇਲ ਹੋ ਜਾਂਦਾ ਹੈ। [2]ਧਾਰਨ ਕਰੇ। [3]ਦੁਖੀ। [4](ਕਿਸੇ ਦੇ) ਕਠੋਰ ਕਹਿਣ ਤੇ। [5]ਪ੍ਰਾਪਤ ਹੋਵੇਗਾ ਸੁੰਦਰ ਪਦ। *ਪਾਃ—ਬੰਦਨ। †ਬਿਨਾਂ ਨਾਮ ਦੇ ਬ੍ਰਿਤੀ ਸਾਧੀ ਜਾਣੀ ਗੁਰਮਤ ਵਿਚ ਕਠਨ ਦੱਸੀ ਹੈ:—"ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਜਨ ਨਹੀ ਛੁਟਕਾਰਾ ॥" ‡ਪਾਃ—ਦੁਖ ਆਰੂ=ਦੁੱਖਾਂ ਦੇ ਸ਼ਤ੍ਰੂ—ਗੁਰੂ ਜੀ। §ਸਿੱਖ ਤੇ ਸੰਤ ਪਦ ਜੋ ਇਸ ਤਰ੍ਹਾਂ ਵਰਤੀਂਦੇ ਹਨ ਓਹ 'ਜੀਉਂਦੇ ਨਾਮ ਰਸੀਆਂ' ਤੋਂ ਮੁਰਾਦ ਹੁੰਦੀ ਹੈ। ਸ਼ੋਕ ਹੈ ਕਿ ਅਜ ਕਲ ਸਿੱਖਾਂ ਨੂੰ ਪ੍ਰਸ਼ਾਦ ਛਕਾਉਣ ਦੀ ਮਿਰਜਾਦਾ ਪਛਮੀ ਮਾਦਾ ਪ੍ਰਸਤੀ ਦੀ ਅੰਧੇਰੀ ਅੱਗੇ ਉਡਦੀ ਜਾਂਦੀ ਹੈ।

ਲੀਜੈ। ਅਬਿ ਕਲਿ ਕਾਲ ਬਿਸਾਲ ਜਨੀਜੈ ॥੩੫॥ ਪ੍ਰਥਮ ਜੁਗਨ ਮਹਿੰ ਜੱਗ ਕਰੈਂਤੇ। ਹੋਮਤਿ[1] ਦੇਵਤਾਨ ਤ੍ਰਿਪਤੈਂਤੇ। ਤਿਹ ਸਮ ਚਲ ਸਿਖ ਦੇਹੁ ਅਹਾਰਾਂ[2]। ਭਾਉ ਕਰਿਹੁ ਲਿਹੁ ਭਗਤਿ ਅਧਾਰਾ॥੩੬॥ਜੀਵਤਿ ਰਹੌ ਸਰਬ ਸੁਖ ਪਾਵੈ। ਵਾਹਿਗੁਰੂ ਉਰ ਬਿਖੈ ਬਸਾਵੈ*। ਗ੍ਰਿਹਸਤ ਬਿਖੈ ਸੁਖ ਲਹੌ ਸੁਖਾਰੈ। ਜਥਾ ਕਰਨ ਤਪ ਬਿਪਨ ਮਝਾਰੈ[3] ॥ ੩੭ ॥

ਦੁਇ ਛੀਂਬੇ ਮੱਲਜਾਰ ਸਹਾਰੂ। ਪਰੇ ਚਰਨ ਲਖਿ ਗੁਰ ਸੁਖਕਾਰੂ। ਤਿਨ ਪ੍ਰਤਿ ਕਰਤਿ ਭਏ ਉਪਦੇਸ਼ਾ।ਸਿੱਖਨ ਸੇਵਾ ਕਰਿਹੁ ਵਿਸ਼ੇਸ਼ ॥ ੩੮ ॥ ਸੀਂਵਹੁ ਬਸਤ੍ਰ ਅੰਗ ਪਹਿਰਾਵੋ। ਹੁਇ ਮਲੀਨ ਜੋ,ਮੈਲ ਗਵਾਵੋ। ਉੱਜਲ ਆਛੇ ਕਰਿ ਕਰਿ ਦੇਹੁ । ਉਰ[4] ਉੱਜਲਤਾ ਪੁਨ ਤੁਮ ਲੇਹੁ ॥ ੩੯ ॥ ਗੁਰ ਕੇ ਸੰਗ ਰੀਝ ਤਬ ਪਰੈ[5]। ਸਤਿ ਸੰਗਤਿ ਮਨ ਕੀ ਮਲੁ ਹਰੈ। ਸ਼ਰਧਾ ਧਰਿਹੁ ਕਰਹੁ ਗੁਰ ਸੇਵਾ । ਸਿਮਰਹੁ ਨਾਮ ਜੁ ਦੇਵਨਦੇਵਾ[6] ॥੪੦॥

ਇਕ ਪਾਧਾ ਬੁਲਾ ਜਿਸ ਨਾਮੁ।ਨਮੋ ਠਾਨਿ ਆਯੋ ਗੁਰ ਸਾਮੁ[7]।ਕਹਤਿ ਭਯੋ[8]ਸੇਵਾ ਨਹਿ ਹੋਇ। ਦਿਜ ਕੋ ਜਾਨਿ ਕਰਾਇ ਨ ਕੋਇ ॥ ੪੧ ॥ ਜਿਸ ਪ੍ਰਕਾਰ ਹੁਇ ਮਮ ਕੱਲਜਾਨ।ਕਰੋ ਆਪ ਉਪਦੇਸ਼ ਬਖਾਨ[9]। ਕਰਨੋ ਬਚਨ [10]ਪਠਿ ਸਤਿਗੁਰ ਬਾਨੀ।ਕੀਜਹਿ ਕਥਾ ਪ੍ਰੇਮ ਕੋ ਠਾਨੀ॥੪੨॥ਸਤਿ ਸੰਗਤਿ ਮਹਿੰ ਕਰਿਹੁ ਸੁਨਾਵਨਿ । ਗੁਰਮਤਿ ਸਿੱਖਨ ਕੋ ਸਿਖਰਾਵਨਿ । ਪੋਥੀ ਲਿਖਹੁ ਸੁਫਲ ਗੁਰੁਬਾਨੀ। ਗੁਰ ਨਮਿੱਤ ਦੀਜਹਿ ਸਿਖ†ਜਾਨੀ[11]॥੪੩॥ ਜੋ ਕੋ ਆਪ ਦਰਬ ਦੈ ਜਾਇ। ਧਰਿ ਸੰਤੋਖ ਬਰਤਿਯਹਿ ਪਾਇ[12]। ਨਹੀਂ ਆਪ ਜਾਚਹੁ ਕਿਸ ਪਾਸੀ।ਇਹ ਸੇਵਾ ਬਡ ਫਲਹਿ ਪ੍ਰਕਾਸ਼ੀ[13] ॥ ੪੪ ॥

ਡੱਲੇ ਬਾਸੀ ਸਿਖ ਸਮੁਦਾਏ।ਇਕ ਦਿਨ ਸਕਲ ਗੁਰੂ ਢਿਗ ਆਏ। ਦੇਖਿ ਦਿਯੋ ਸਾਂਝਾ ਉਪਦੇਸ਼ਾ।ਸ਼੍ਰੀ ਸਤਿਗੁਰ ਕਰਿ ਕ੍ਰਿਪਾ ਵਿਸ਼ੇਸ਼ਾ॥੪੫॥[14]ਦਿਨ ਗੁਰ ਪੁਰਬ ਦਰਸ[15] ਸ਼ੰਕ੍ਰਾਂਤਿ[16]। ਦੀਪਮਾਲ ਆਦਿਕ ਬੱਖਜਾਂਤਿ। ਹੋਹਿ ਦੁਸਹਿਰਾ ਮਿਲਿ ਇਕ ਥਾਇ। ਕਰਿਹੁ ਕਰਾਹੁ[17] ਉਛਾਹ ਬਧਾਇ॥੪੬॥

---

[1]ਹੋਮ ਕਰਕੇ । [2]ਫਲ ਹੋਵੇਗਾ ਜੇ ਸਿੱਖਾਂ ਨੂੰ ਭੋਜਨ ਦਿਓਗੇ। [3]ਵਾਹਿਗੁਰੂ ਨੂੰ ਹਿਰਦੇ ਵਿਚ ਵਸਾ ਕੇ ਗ੍ਰਿਹਸਤ ਦੇ ਸੁਖਾਂ ਵਿਚ ਬੈਠੇ ਰਹਿਣਾ ਐਸਾ ਹੀ ਹੈ ਜੈਸੇ ਬਨ ਵਿਚ ਤਪ ਕਰਨਾ। [4]ਹਿਰਦੇ ਦੀ। [5]ਤਾਂ ਪ੍ਰੀਤੀ ਪਵੇਗੀ। [6]ਦੇਵਤਿਆਂ ਦਾ ਭੀ ਪ੍ਰਕਾਸ਼ਕ ਹੈ। [7]ਗੁਰੂ ਸ਼ਰਨ। [8]ਸਿਖ ਜਾਣਕੇ। [9]ਲੈਕੇ ਵਰਤੇ। [10]ਪ੍ਰਕਾਸ਼ ਸਹਿਤ ਫਲੇਗੀ। [11]ਮੱਸਿਆ [ਸੰਸਃ, ਦਰ੍ਸ਼] । [12]ਸੰਗਰਾਂਦ, ਮਹੀਨੇ ਦਾ ਪਹਿਲਾ ਦਿਨ। [13]ਕੜਾਹ ਪ੍ਰਸ਼ਾਦਿ।

*ਪਾਃ—ਸਮਾਵੈ। †ਪਾਃ—ਸੁਖ ।

ਗੁਰ ਨਮਿੱਤ ਕਰਿ ਦਿਹੁ ਬਰਤਾਈ।ਸ਼ਬਦ ਕੀਰਤਨ ਕਰੋ ਬਨਾਈ। ਸਿਖ ਗਰੀਬ ਹੁਇ ਬਸਤ੍ਰ ਬਿਹੀਨ।ਦੀਜਹਿ ਤਿਸਹਿ ਸਿਵਾਇ[1]*ਨਵੀਨ॥੪੭॥ ਪਿਖਹੁ ਛੁਧਿਤ ਕੋ ਦੇਹੁ ਅਹਾਰੋ। ਮਿਲਿ ਕਰਿ ਸਕਲ ਏਵ ਪ੍ਰਤਿਪਾਰੋ[2]। ਕਿਹੁ ਸਿਖ ਕੋ ਕਾਰਜ ਅਰਿ ਜਾਇ[3]। ਨਹਿ ਤਿਸ ਤੇ ਕਜੋਹੂੰ ਬਨਿਆਇ॥ ੪੮॥ ਮਿਲਹੁ ਸਕਲ ਮਹਿੰ ਕਰਿ ਅਰਦਾਸ[4]। ਜਥਾਸ਼ਕਤਿ ਲੀਜਹਿ ਸਭਿ ਪਾਸਿ। ਇਕਠੋ ਕਰਿ ਧਨ ਦਿਹੁ ਤਿਸੁ ਤਾਈਂ। ਜਿਸਤੇ ਕਾਰਜ ਕੋ ਬਨ ਜਾਈ॥੪੯॥ਇਹੀ ਰੀਤਿਨਿਜਬਿਖੇ ਚਲਾਵਹੁ।ਕਰੋ ਜੋਰ[5] ਸ਼ੁਭ ਦਿਨ ਜਬਿ ਪਾਵਹੁ। ਪੁੱਤ੍ਰ ਪੋਤ੍ਰੇ ਹੋਹਿੰ ਤੁਮਾਰੇ। ਕਰਹਿੰ ਕਾਰ ਇਸ ਰੀਤੀ ਸਾਰੇ ॥੫੦॥ ਇਹ ਰਹਿਰਾਸੁ ਕਦੀਮੀ[6] ਚਲਹਿ। ਸਿੱਖੀ ਧਰੇ ਮਹਾਂ ਸੁਖ ਮਿਲਹਿ। ਧਰਿ ਸ਼ਰਧਾ ਗਾਵਹਿੰ ਗੁਰ ਬਾਨੀ।ਪਰਾਲਬਧ ਜਿਨ ਹੋਇ ਮਹਾਂਨੀ†[7]॥੫੧॥ਅਸ ਉਪਦੇਸ਼ ਸਭਿਨਿ ਕੋ ਕਰਿਕੇ। ਗੁਨ‡ ਸਿਖਰਾਇ ਅਗੁਨ ਪਰਿਹਰਿ ਕੈ[8]। ਗੋਇੰਦਵਾਲ ਗੁਰੂ ਚਲਿ ਆਏ। ਸੇਵਕ ਸੰਗ ਅਹੈਂ ਸਮੁਦਾਏ॥੫੨॥ਭਜਨ ਕੀਰਤਨੁ ਲਾਗਤਿ ਰੰਗ।ਹੋਤਿ ਅਨੰਦ ਗੁਰੂ ਕੇ ਸੰਗ।ਅੰਮ੍ਰਿਤ ਸਮ ਅਹਾਰ ਨਿਤਿ ਹੋਵੈ। ਦਰਸ਼ਨ ਕਰਹਿੰ ਕਲੁਖਨ ਖੋਵੈਂ ॥੫੩॥ ਆਇ ਸ਼ਰਨ ਤਿਸ ਕਰਹਿੰ ਉਧਾਰੇ। ਉਪਦੇਸ਼ਹਿੰ ਸਤਿਨਾਮ ਸੁਖਾਰੇ। ਜਹਿੰ ਕਹਿੰ ਸਿੱਖੀ ਬਹੁ ਬਿਦਤਾਈ।ਕਿਨਿ ਸਿੱਖਨ ਤੇ ਗੁਰਮਤਿ ਪਾਈ॥੫੪॥ਕੋ ਗੁਰਮੁਖ ਤੇ[9] ਸੁਨਿ ਉਪਦੇਸ਼। ਮੇਟਹਿ ਬੰਧਨ ਕਸ਼ਟ ਅਸ਼ੇਸ਼। ਬਾਵਨ ਚੰਦਨ ਕੀ ਸਮ ਹੋਇ। ਨਰ ਤਰੁ ਸੁਜਸ ਸੁਗੰਧਤਿ ਸੋਇ[10] ॥੫੫॥ ਨਿਕਟ ਬਸੇ ਪੂਰਬ ਬਡਿਭਾਗੀ।

---

[1]ਸਿਵਾ ਦਿਓ। [2]ਪਾਲਨਾ ਕਰੋ। [3]ਅੜ ਜਾਵੇ। [4]ਓਹ ਬਿਨੈ ਜਿਸ ਨਾਲ ਲੋੜ ਪ੍ਰਗਟ ਕੀਤੀ ਜਾਵੇ। [5]ਜੋੜ ਮੇਲ। [6]ਪੁਰਾਣੀ ਮਿਰਜਾਦਾ। [7]ਗੁਣ ਸਿਖਾਲੇ ਤੇ ਔਗਣ ਦੂਰ ਕੀਤੇ। [8]ਗੁਰਮੁਖਾਂ (ਭਾਵ ਮੰਜੀਆਂ ਦੀ ਬਖਸ਼ਿਸ਼ ਵਾਲੇ ਹਰੀਜਨਾਂ) ਤੋਂ। ਤ੍ਰੈ ਤਰ੍ਹਾਂ ਨਾਲ ਉਪਦੇਸ਼ ਮਿਲਦਾ ਸੀ, ਇਕ ਗੁਰੂ ਜੀ ਤੋਂ, ਦੂਜੇ ਸਿਖਾਂ ਤੋਂ (ਦੇਖੋ ਅੰਕ ੫੩) ਤੀਜੇ ਗੁਰਮੁਖਾਂ ਤੋਂ। (ਅ) ਗੁਰੂ ਜੀ ਦੇ ਮੁਖ ਤੋਂ। [9](ਵਾਹਿਗੁਰੂ ਜੀ ਦਾ ਸੁਜਸ) ਕੀਰਤਨ ਰੂਪੀ (ਸੁਗੰਧੀ) ਨਾਲ ਸੁਗੰਧਿਤ ਹੋਏ ਓਹ ਨਰ ਰੂਪ ਬ੍ਰਿੱਛ ਬਾਵਨ ਚੰਦਨ ਵਾਂਗੂ (ਦੂਸਰਿਆਂ ਨੂੰ ਸੁਗੰਧਿਤ ਕਰਦੇ ਸਨ)।

*ਪਾਃ—ਕਰਾਇ। †ਇਨ੍ਹਾਂ ਕਥਾਂ ਵਿਚ ਐਉਂ ਜਾਪਦਾ ਹੈ ਕਿ ਨਿਰਾ ਇਹ ਉਪਦੇਸ਼ ਹੋਇਆ ਹੈ, ਅਸਲ ਬਾਤ ਹੈ ਕਿ 'ਨਾਮ' ਦੇ ਨਾਲ ਇਹ ਸੇਵਾ ਦੇ ਤਰੀਕੇ ਦੱਸੇ ਜਾਂਦੇ ਸਨ, ਜੋ ਨਿਸ਼ਕਾਮ ਕਰਮਾਂ ਨਾਲ ਮਨ ਨਿਰਮਲ ਹੁੰਦਾ ਜਾਵੇ, ਹਉਂ ਘਟਦੀ ਜਾਵੇ ਤੇ ਨਾਮ ਅੰਦਰ ਰਚਦਾ ਜਾਵੇ। ‡ਪਾਃ—ਗੁਰ।

ਸੱਤਿਨਾਮ ਸੋਂ ਉਰ ਲਿਵਲਾਗੀ।'ਧੰਨ ਧੰਨ ਗੁਰ ਅਮਰ' ਉਚਾਰੈਂ।ਅੰਤਰ ਬ੍ਰਿਤੀ ਬੈਠਿ ਨਿਤ ਧਾਰੈਂ ॥ ੫੬ ॥ ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸਿੱਖਨ ਪ੍ਰਸੰਗ' ਬਰਨਨੰ ਨਾਮ ਚੱਤ੍ਵਾਰਿੰਸਤੀ ਅੰਸੂ ॥ ੪੦ ॥

੪੧. [ਸ਼੍ਰੀ ਗੁਰ ਰਾਮਦਾਸ ਜੀ ਦੀ ਮੁੱਢਲੀ ਕਥਾ। ਬੀਰਬਲ]।

ਦੋਹਰਾ॥ ਬਿਸ਼ੈ ਅਗਨਿ ਕੋ ਨੀਰ ਸਮ ਦਾਸ ਭੀਰ ਕਟ ਦੇਤਿ[1]। ਅਮਰਦਾਸ ਗੁਰ ਪਦ ਪਦਮ ਬੰਦੌਂ ਨਿੱਤਸੈਨੇਤ[2] ॥ ੧ ॥ ਚੌਪਈ ॥ ਸੈਮਤ ਸ਼ਤ ਦਸ ਪੰਚ ਇਕਾਸੀ[3]। ਲਵਪੁਰਿ ਨਗਰ ਸਦਾ ਜਿਨ ਵਾਸੀ। ਬੰਸ ਲਉ ਕੋ ਸਿੰਧ ਮਨਿੰਦੂ[4]। ਜਨਮੇ ਰਾਮਦਾਸ ਗੁਰ ਇੰਦੂ ॥ ੨ ॥ ਸਭਿ ਪੁਰਿ ਹਰਖ ਅਚਾਨਕ ਲਹਜੋ। ਨਦੀਅਨ ਨੀਰ ਛੀਰ ਹ੍ਵੈ ਬਹਜੋ[5]। ਸਨੈ ਸਨੈ ਭੇ ਬਡੇ ਕ੍ਰਿਪਾਲਾ[6]। ਬੁਧਿ ਬਿਲੰਦ ਨਿਕੰਦਨ ਕਾਲਾ[7] ॥੩॥ ਪਾਸ ਬੁਲਾਇ ਕਹਜੋ ਹਰਿਦਾਸ। 'ਕਾਮ ਕਰੋ ਘਰ ਕੋ ਸੁਖ ਰਾਸ। ਖੇਲਨ ਕੇ ਦਿਨ ਖੇਲ ਗਏ ਹੈਂ[8]। ਯਾਂਤੇ ਮੈਂ ਬਚ ਤੋਹਿ ਕਹੇ ਹੈਂ[9] ॥ ੪ ॥ "ਸੱਤਿ ਬਚਨ ਜੋ ਕਹੋ ਸੁ ਕਰਿਹੌਂ।ਮੈਂ ਰਾਵਰਿ ਕੇ ਸਦ ਅਨੁਸਰਿਹੌਂ'।ਨਿਸਿ ਬੀਤੀ ਤਬਿ ਭਯੋ ਸਕਾਰੇ। ਚਨਕ ਉਦਕ ਸਨ ਮਾਤ ਉਬਾਰੇ[10] ॥ ੫ ॥ ਭਰਿ ਚੰਗੇਰ ਸੁਤ ਕੇ ਕਰ ਦੀਨੀ।'ਬੀਚਹੁ ਪੁੱਤ੍ਰ ਲਾਭ ਦਾ ਚੀਨੀ[11]। ਲੈ ਕਰਿ ਗਏ ਬਜਾਰ ਕ੍ਰਿਪਾਲਾ। ਹੋਕਾ ਦੇਵਤਿ ਮਧੁਰ ਬਿਸਾਲਾ ॥ ੬ ॥ ਇਕ ਸੁ ਸਾਧੁ ਤਿਨ ਲਿਯੋ ਬੁਲਾਈ। 'ਹਮੈ ਦੇਹੁ' ਇਉਂ ਗਿਰਾ ਅਲਾਈ। ਸੁਨਿ ਇਕ ਮੁਸ਼ਟ ਲਗੋ ਭਰਿ ਦੇਨਿ। 'ਹਮੈ ਨ ਚਾਹਿ ਏਕ ਕੀ ਲੇਨਿ'॥੭॥ਇਸ ਬਿਧਿ ਦ੍ਵੈ ਤ੍ਰੈ ਦੇਹਿੰ ਨ ਲੇਵੈ। ਸਕਲ ਚੰਗੇਰ ਪਲਟ ਦੀ ਏਵੈਂ। ਗ੍ਰਿਹ ਆਏ ਪਿਤ ਦੇਖਜੋ ਖਾਲੀ। ਲੋਚਨ ਪੂਰ ਲਏ ਤਬਿ ਲਾਲੀ[12] ॥੮॥ ਦਿਖਿ ਪਿਤ ਨੈਨ ਬਹਿਰ ਨਿਕਸਾਏ। ਰੁਦਨ ਕਰਤਿ ਜਲ ਨੇਤ੍ਰ* ਬਹਾਏ। ਸੰਗਤਿ ਤਿਹ ਤੇ ਚਲੀ ਨਿਹਾਰੀ। ਗੋਇੰਦਵਾਲਹਿ ਪੁਰੀ ਬਿਚਾਰੀ ॥੯॥ ਤਿਨ ਸੰਗ ਚਲੇ ਕ੍ਰਿਪਾਲ ਬਿਸਾਲਾ। ਗੋਇੰਦਵਾਲ ਸਮੂਹ ਉਤਾਲਾ[13]। ਸਭਿ ਸੰਗਤਿ ਗੁਰ ਦਰਸ਼ਨ

---

[1]ਦਾਸਾਂ ਦੀ ਭੀੜਾਂ ਨੂੰ ਕੱਟ ਦੇਣ ਵਾਲੇ। [2]ਨਿਤਾਪ੍ਰਤੀ, ਨਿਯਮ ਨਾਲ [ਸੰਸਃ, ਨਿਤਜ, ਨੀਯਤ]। [3]੧੫੮੧। [4](ਸ਼੍ਰੀ ਰਾਮਚੰਦ੍ਰ ਜੀ ਦੇ ਪੁੱਤ੍ਰ) ਲਉ ਦਾ ਬੰਸ ਜੋ ਸਮੁੰਦਰ ਵਾਂਙ ਹੈ (ਉਸ ਵਿਚ)। [5](ਮਾਨੋ) ਨਦੀਆਂ ਦਾ ਪਾਣੀ ਦੁੱਧ ਹੋ ਵਗਿਆ। [6]ਭਾਵ ਸ਼੍ਰੀ ਗੁਰੂ ਰਾਮਦਾਸ ਜੀ। [7]ਵਿਸ਼ਾਲ ਬੁੱਧੀ ਵਾਲੇ ਤੇ ਮੌਤ ਦੇ ਦੂਰ ਕਰਨ ਵਾਲੇ। [8]ਗੁਜ਼ਰ ਗਏ ਹਨ। [9]ਸ਼੍ਰੀ ਰਾਮਦਾਸ ਜੀ ਬੋਲੇ। [10]ਛੋਲੇ ਪਾਣੀ ਨਾਲ (ਭਿੱਜੇ) ਮਾਤਾ ਨੇ ਉਬਾਲੇ। [11]ਨਫੇ ਵਾਲੀ (ਚੀਜ) ਜਾਣਕੇ। [12]ਭਾਵ ਰੁੱਸੇ ਹੋਏ। [13]ਸਾਰੀ (ਸੰਗਤ ਨਾਲ) ਛੇਤੀ। *ਪਾਃ—ਜਸੁ ਨਦੀ। ਜਲ-ਨਦੀ।

ਪਾਈ।ਕਛੁਕਕਾਲ ਰਹਿਬਿਦਾ ਸਿਧਾਈ॥੧੦॥ਰਹਤਿ ਭਏਗੁਰਕੇਰ ਹਦੂਰਾ । ਜੋ ਭਾਖੈਂ ਕਰਿ ਹੈਂ ਦ੍ਰਤਿ ਰੂਰਾ । ਲੰਗਰ ਸੇਵਾ ਸਰਬ ਸੁ ਕਰਿਹੈਂ । ਸਕ੍ਤਿ ਸੰਗਤਿ ਅਨੁਸਾਰੀ ਚੋਰਿ ਹੈਂ[1] ॥੧੧॥ ਇਤ ਏ ਭਈ ਔਰ ਸੁਨਿ ਕਾਨੀ। ਮਹਲ[2] ਕਹਨੋ ਜਿਮਿ ਗੁਰ ਪ੍ਰਤਿ ਬਾਨੀ। 'ਮਹਾਂਰਾਜ ਸੁਨੀਏ ਬਚ ਮੇਰਾ। ਭਾਨੀ ਬਡੀ ਭਈ ਮੈਂ ਹੇਰਾ॥੧੨॥ਇਸ ਕੀ ਬਨਹਿ ਸਗਾਈ ਕਰੀ'। ਇਮਿ ਮਾਤਾ ਤਬਿ ਗਿਰਾ ਉਚਰੀ। ਇਮਿ* ਸੁਨਿ ਗੁਰ ਆਏ ਨਿਜ ਥਾਨਾ। ਬੈਠੇ ਬਾਰੀ ਬੀਚ ਨਿਧਾਨਾ॥੧੩॥ਬਿੱਪ੍ ਬੁਲਾਇ ਕਹਨੋ 'ਸੁਨ ਪੋਥਾ।ਕਰੋ ਸਗਾਈ ਭਾਨੀ ਸੋਧਾ[3]'। ਸੁਨਿ ਦਿਜ† ਕਹਨੋ ਕਿ 'ਸੁਨੋ ਕ੍ਰਿਪਾਲੂ! ਏਸ ਬਾਲ ਸਮ ਹੋਵੈ ਬਾਲੂ ?‡'॥੧੪॥ ਸੁਨਿ ਬਚ ਬਿੱਪ੍,ਮੌਨ ਗਹਿ ਲੀਨੀ[4]।'ਇਸੈ ਬੁਲਾ-

[1]ਵਿਚਰਦੇ ਹਨ। [2]ਸ਼੍ਰੀ ਗੁਰੂ ਅਮਰਦਾਸ ਜੀ ਦੇ ਮਹਲ। [3]ਵਿਚਾਰਕੇ। [4]ਭਾਵ ਗੁਰੂ ਜੀ ਨੇ।

*ਪਾਃ--ਇਹ। †ਪਾਃ--ਬਿਪ੍। ‡ਮਹਿਮਾਂ ਪ੍ਰਕਾਸ਼ ਵਿਚ ਦੋਹਾਂ ਬੀਬੀਆਂ ਦੇ ਵਿਵਾਹ ਗੁਰੂ ਅਮਰਦੇਵ ਜੀ ਖਡੂਰ ਆਉਣ ਤੋਂ ਪਹਿਲਾਂ ਕਰ ਚੁਕੇ ਲਿਖੇ ਹਨ। ਗੁਰੂ ਅੰਗਦ ਦੇਵ ਜੀ ਵਰ ਦਾਨ ਦੇਕੇ ਸ਼੍ਰੀ ਅਮਰ ਦੇਵ ਜੀ ਤੋਂ ਪੁਛਦੇ ਹਨਃ--'ਹੋਇ ਦਿਆਲ ਪ੍ਰਭੁ ਪੂਛਤ ਭਏ ॥ ਤੁਮਰੇ ਸੰਤਾਨ ਪੁਰਖਾ ਕਿਆ ਅਹੈ ॥ ਗੁਰ ਅਮਰ ਸਾਹਿਬ ਸਭ ਕਥਾ ਸੁਨਾਈ ॥ ਦੁਇ ਕੰਨਜਾ ਬੀ ਸੋ ਦੁਉ ਬਿਆਹੀ ॥੧੯॥' ਫਿਰ ਲਿਖਿਆ ਹੈ ਜਦੋਂ ਬ੍ਰਾਹਮਣ ਨੇ ਸ਼੍ਰੀ ਅਮਰ ਦਾਸ ਜੀ ਦੇ ਚਰਨਾਂ ਵਿਚ ਕਮਲ ਡਿੱਠਾ ਹੈ, ਉਸ ਤੋਂ ਪਹਿਲਾਂ ਲਿਖਦੇ ਹਨ ਕਿ 'ਅਬ ਗ੍ਰਿਹ ਆਸ਼੍ਰਮ ਬਿਧਿ ਸੁਨੋ ਜੁ ਅਹੀ ॥ ਦੁਇ ਕੰਨਜਾ ਸਾਹਿਬ ਗ੍ਰਿਹ ਭਈ ॥ ਤਾਕਾ ਕੁਟੰਬ ਕਾਜ ਸਭ ਕੀਨਾ ॥ ਬਿਧ ਸੰਜੋਗ ਬਜ਼ਾਹ ਕਰ ਦੀਨਾ ॥' ਹੁਣ ਜੇ ਕਵਿ ਸੰਤੋਖ ਸਿੰਘ ਜੀ ਦਾ ਆਪਣਾ ਦਿੱਤਾ ਹਿਸਾਬ ਕਰੀਏ ਤਾਂ ਬੀ ਬੀਬੀ ਭਾਨੀ ਜੀ ਦਾ ਵਿਆਹ ਖਡੂਰ ਸਾਹਿਬ ਆਉਣ ਤੋਂ ਪਹਿਲੇ ਹੋ ਚੁਕਾ ਸਿੱਧ ਹੁੰਦਾ ਹੈ। ਯਥਾਃ--

ਗੁਰੂ ਅਮਰ ਦੇਵ ਜੀ ਦਾ ਅਵਤਾਰ ਦਾ ਸੰਮਤ ੧੫੨੬ ਹੈ ਤੇ ਕਵਿ ਜੀ ਲਿਖਦੇ ਹਨ ਕਿ ੮੪ ਵਰ੍ਹੇ ਦੀ ਉਮਰ ਵਿਚ ਗਦੀ ਤੇ ਬੈਠੇ, (ਦੇਖੋ ਇਸੇ ਰਾਸਿ ਦਾ ਅੰਸੂ ੭ ਅੰਕ ੧੮)। ਇਸ ਹਿਸਾਬ ਗੱਦੀ ਦਾ ਸੰਮਤ ੧੬੧੦ ਹੋਇਆ, ਤੇ ਇਸੇ ਅੰਸੂ ਦੇ ਅੰਕ ੨੦ ਵਿਚ ਕਵੀ ਜੀ ਪ੍ਰਿਥੀਏ ਦਾ ਜਨਮ ੧੬੦੫ ਵਿਚ ਦੱਸਦੇ ਹਨ, ਸੋ ਸਾਫ ਸਿੱਧ ਹੋ ਗਿਆ ਕਿ ਗੁਰੂ ਅਮਰ ਦੇਵ ਜੀ ਦੇ ਗੱਦੀ ਬਿਰਾਜਣ ਤੋਂ ਪਹਿਲੇ ਬੀਬੀ ਭਾਨੀ ਦਾ ਵਿਵਾਹ ਹੋ ਚੁਕਾ ਸੀ। ਤਾਂਤੇ ਇਹ ਸਾਖੀ ਯਾਂ ਤਾਂ ਹੋਈ ਹੀ ਨਹੀਂ, ਜੇ ਹੋਈ ਹੈ ਤਾਂ ਬਾਸਰਕੇ ਰਹਿੰਦਿਆਂ ਦੀ ਵਾਰਤਾ ਹੈ, ਜਦੋਂ ਅਜੇ ਆਪ ਗੁਰੂ ਅੰਗਦ ਜੀ ਦੇ ਪਾਸ ਆਏ ਨਹੀਂ ਸਨ, ਪਰ ਮਹਿਮਾ ਪਰਕਾਸ਼ ਵਿਚ ਓਥੇ ਬੀ ਇਹ ਸਾਖੀ ਨਹੀਂ ਦਿੱਤੀ। ਇਹ ਬੀ ਔਖਾ ਦਿੱਸਦਾ ਹੈ ਕਿ ਕਵਿ ਜੀ ਆਪਣੇ ਦਿਤੇ ਸੰਮਤਾਂ ਦਾ ਹਿਸਾਬ ਨਾ ਕਰਨ ਤੇ ਭੁੱਲ ਵਿਚ ਲਿਖ ਜਾਣ, ਤਾਂਤੇ ਇਹੋ ਸ਼ੁਬਹ ਹੁੰਦਾ ਹੈ ਕਿ ਕਿਤੇ ਇਹ ਕਿਸੇ ਸਜਣ ਦਾ ਆਖੇਪ ਨਾ ਹੋਵੇ। ਪਰ ਇਹ ਨਿਸਚੇ ਹੈ ਕਿ ਬੀਬੀ ਭਾਨੀ ਦਾ ਵਿਆਹ ਆਪ ਦੀ ਗਦੀ ਨਸ਼ੀਨੀ ਤੋਂ ਪਹਿਲਾਂ ਹੋ ਚੁਕਾ ਸੀ।

ਵਹੁ' ਗੁਰ ਕਹਿ ਦੀਨੀ*।ਸੁਨਿ ਬਿਪ ਰਾਮਦਾਸ ਬੁਲਿਵਾਵਾ। ਆਇ ਗੁਰੂ ਢਿਗ ਸੀਸ ਨਿਵਾਵਾ॥੧੫॥ਹਾਥ ਜੋਰਿ ਬੈਠਨੋ ਗੁਰ ਪਾਸ।ਅਮਰਦਾਸ ਗੁਰ ਬਾਕ ਪ੍ਰਕਾਸ਼। 'ਕਾਂ ਕੋ ਸੁਤ?ਕੋ ਜਾਤ ਸਥਾਨਾ[1]?।ਕਹੋ ਮੋਹਿ ਢਿਗ ਸਭਿ ਬਿਥਧਾਨਾ[2]†'॥੧੬॥'ਸੋਢਬੰਸ,ਲਵਪੁਰਿ ਪ੍ਰਭੁ!ਬਾਸਾ।ਸੁਤ ਹਰਿਦਾਸ,ਨਾਮ ਰਮਦਾਸਾ'। ਸੁਨਿ ਬਚ ਹਰਖੇ ਪਰਮ‡ ਕ੍ਰਿਪਾਲਾ। ਲਿਖਿ ਪੱਤ੍ਰੀ[3] ਲਵਪੁਰਿ ਤਤਕਾਲਾ ॥੧੭॥ ਲੀਨ ਸਦਾਇ ਮਾਤ ਪਿਤ ਤਬੈ। ਕਰੀ ਸਗਾਈ ਹਰਖਤਿ ਸਬੈ।ਕੁਛਕ ਕਾਲ ਲੌ ਕਰਨੋ ਬਿਵਾਹਾ। ਸਭਿਹਿਨਿ ਬੀਚ ਭਯੋ ਉਤਸਾਹਾ§॥੧੮॥ਤਿਨ ਕੋ ਬਿਦਾ ਕੀਨਿ ਲਵਪੁਰਿ ਕੋ।ਪਾਸ ਰਹੇ ਅਨੁਗਾਮੀ[4] ਗੁਰ ਕੋ। ਸੇਵਾ ਕਰੈਂ ਸਕਲ ਗੁਨ ਖਾਨੀ। ਜੋ ਭਾਖੈਂ ਗੁਰ,ਆਇਸੁ ਮਾਨੀ[5]॥ ॥੧੯॥ ਯਾ ਬਿਧਿ ਸੰਮਤ ਬਹੁਤ ਬਿਤਾਏ।ਸੇਵਾ ਕਰਤਿ ਸਕਲ ਹਰਖਾਏ। ਸੰਮਤ ਸੋਲਹ ਸਤ ਇਕ ਚਾਰੀ[6]।ਜਨਮਜੋ ਪ੍ਰਿਥੀਆ ਪ੍ਰਥਮ ਹੰਕਾਰੀ॥੨੦॥ ਰਿਦੈ ਅਨੰਦਤਿ ਦੰਪਤਿ ਹ੍ਵੈ ਕੈ। ਪ੍ਰਤਿਪਾਰਜੋ ਬਹੁ ਲਾਡ ਲਡੈ ਕੈ। ਸਮਾਂ ਬਿਤਾਯੋ ਕੇਤਿਕ ਧਾਮ।ਜਨਮਜੋ ਮਹਾਂਦੇਵ ਅਭਿਰਾਮ ॥੨੧॥ ਸੰਮਤ ਖੋੜਸ ਸੈ¶ਅਰੁ ਅਸ਼ਟ[7]। ਪ੍ਰਤਿਪਾਰੇ ਦੋਨਹੁ ਕਰਿ ਪੁਸ਼ਟ[8]। ਸੋਲਾਂ ਸੈ ਦਸ[9]ਊਪਰ ਭਏ ਵਦੀ ਵਿਸਾਖ ਸਪਤਮੀ ਥਿਯੇ॥੨੨॥ਮੇਖ ਪ੍ਰਵਿਸ਼ੇ ਅਠਦਸ ਕੇਰਾ[10]।ਮੰਗਲ ਵਾਰ ਲਗਨ ਸ਼ੁਭ ਹੇਰਾ।ਜੁਗਮੰ ਜਾਮ ਜਾਮਨੀ[11]ਜਬੈ।ਹੁਤੋ ਨਿਛੱਤ੍ਰ ਰੋਹਿਲੀ ਤਬੈ ॥੨੩॥ ਸ਼੍ਰੀ ਗੁਰ ਅਰਜਨ ਕੁਲ ਨਭ ਚੰਦ[12]। ਲੀਨੋ ਜਨਮ ਅਨੰਦ ਬਿਲੰਦ। ਸਦਨ ਨਾਨਕੇ ਭਏ ਬਡੇਰੇ।ਬਾਲ ਆਰਬਲ,ਤਰੁਨ ਸੁ ਫੇਰੇ॥੨੪॥ ਬਜਾਹ ਆਦਿ ਮੰਗਲ ਜੋ ਨਾਨਾ।ਹੋਏ ਗੋਇੰਦਵਾਲ ਮਹਾਂਨਾ।ਮਹਿਲਾ ਰੀਗਾ ਅਰਜਨ ਪਜਾਰੀ।ਰਹੇ ਅਨੰਦ ਸਦਾ ਸੁਖਕਾਰੀ() ॥੨੫॥ ਦੋਹਰਾ॥ ਅਕਬਰ ਕੋ ਮੰਤ੍ਰੀ ਹੁਤੋ ਬਿੱਪ੍ਰ ਬੀਰਬਲ ਨਾਮ।ਪਸ਼ਚਮ ਦਿਸ਼ਾ ਮੁਹਿੰਮ ਕਰਿ[13]ਚਢਨੋ ਜੀਤਿਬੇ ਕਾਮ[14]॥੨੬॥ਚੌਪਈ॥ਰਖਹਿ ਸ਼ਾਹੁ ਤਿਹ ਸੰਗ ਸਨੇਹੂ। ਪ੍ਰਿਥਕ ਨ

---

[1]ਕਿਸਦਾ ਪੁੱਤ੍ਰ, ਕੀ ਜਾਤ ਤੇ ਕਿਹੜਾ ਵਤਨ ਹੈ ? [2]ਵੇਰਵਾ। [3]ਪੱਤ੍ਰਿਕਾ। [4]ਅਨੁਸਾਰੀ ਹੋਕੇ। [5]ਆਗਿਆ ਮੰਨਣ। [6]੧੬੦੫। [7]੧੬੦੮। [8]ਤਕੜੇ। [9]. ੧੬੧੦। [10]ਵਿਸਾਖ ਦਿਨ ੧੮ ਦਾ। [11]ਦੋ ਪਹਿਰ ਰਾਤ। [12]ਅਕਾਸ਼ ਰੂਪੀ ਕੁਲ ਵਿਚ ਚੰਦਰਮਾ ਰੂਪ। [13]ਜੰਗ ਕਰਨ ਨੂੰ। [14]ਜਿੱਤਣ ਲਈ।

*ਪਾ:—ਪੁਨ ਬੋਲੇ 'ਯਾ ਬੁਲਾਵ ਪ੍ਰਬੀਨੀ'।

†ਪਾ:—ਬਿਧਿ ਨਾਨਾ। ‡ਪਾ:—ਬਜੈਤ। §ਪਾ:—ਬਧਾਹ=ਵਧਾਈਆਂ।

‖ਪਾ:—ਜੋ ਆਇਸੁ ਗੁਰ ਕਹੈਂ ਬਖਾਨੀ ¶ਪਾ:—ਸ਼ਤ। ()ਪਾ:—ਸੁਖਧਾਰੀ।

ਹੋਨਿ ਦੇਤਿ ਕਬਿ ਕੋਹੂ[1]। ਹੋਨਹਾਰ ਜਬਿ ਤਿਹ ਸਿਰ ਆਈ। ਕਹਤਿ ਭਯੋ ਮੈਂ ਕਰੌਂ ਚਢਾਈ॥੨੭॥ਸਕਲ ਮਵਾਸ[2] ਤੋਰ ਕਰਿ ਆਵੌਂ। ਬਾਰ ਬਾਰ ਕੋ ਝਗਰ ਚੁਕਾਵੌਂ[3]। ਸੁਨਿ ਅਕਬਰ ਬਹੁ ਭਯੋ ਪ੍ਰਸੰਨ। ਕਹਯੋ ਬੀਰਬਰ ਕੋ ਤੁਮ ਧੰਨ॥੨੮॥ਤੋਹਿ ਗਏ ਬਿਨ ਕਾਜ ਨ ਸਰੈ। ਔਰ ਕੁਮਤਿ ਕਰਿ ਕੋਇ ਨ ਅਰੈ[4]।ਬਹੁ ਸੈਨਾ ਇਸ ਸੰਗ ਚਢਾਈ।ਤੋਪਰਹਕਲਾ[5]ਦੇ ਸਮੁਦਾਈ॥੨੯॥ ਪਿਖਿ ਸਮਾਜ[6]ਹੈਕਾਰਯੋ ਬਿੱਪ੍ਰਾਕਹੈ[7]ਹਤੋਂ ਸ਼ੱਤ੍ਰੁਗਨ ਛਿੱਪ੍ਰ[8]।ਅਕਬਰ ਹਰਖਤਿ ਬਾਕ ਬਖਾਨਾ । ਲਿਖਿ ਕਰਿ ਪਾਨ ਦਿੰਯੋ ਪਰਵਾਨਾ[9] ॥੩੦॥ [10]ਖੱਤ੍ਰੀ ਜਾਤ ਜਿਤਿਕ ਜਿਸ ਦੇਸ਼। ਗ੍ਰਾਮ ਕਿ ਨਗਰ ਬਸੰਤ*ਅਸ਼ੇਸ਼[11]। ਇਕ ਘਰ ਏਕ ਰਜਤਪਣ[12] ਦੈ ਕੈ। ਮਿਲਹਿ ਤੋਹਿ ਨੰਮ੍ਰੀ ਸਿਰ ਕੈ ਕੈ[13] ॥੩੧॥ ਇਮਿ ਸਭਿ ਲਿਖਤ ਦਈ ਕਰਿ ਹਾਥ । ਲਈ ਬੀਰਬਲ ਹੁਇ ਮਦ[14]ਸਾਥ।ਦਿੱਲੀ ਤੇ ਚਢਿ ਚਲਿ ਕਰਿ ਆਯੋ । ਬਡ ਲਸ਼ਕਰ ਜਿਹ ਸੰਗ ਸਿਧਾਯੋ ॥ ੩੨ ॥ ਜਾਇ ਦੇਸ਼ ਜਿਸ ਉਤਰੈ ਸੋਇ । ਖੱਤ੍ਰੀ ਆਨਿ ਮਿਲਹਿੰ ਸਭਿ ਕੋਇ । ਗਿਨ ਗਿਨ ਘਰਨਿ ਰਜਤਪਣ ਦੇਤਿ । ਖੋਜਿ ਖੋਜਿ ਤਿਸਕੇ ਨਰ ਲੇਤਿ ॥੩੩ ॥ ਇਮਿ ਹੀ ਕਰਤਿ ਲਏ ਭਟ ਭੀਰ[15]।ਉਤਰਯੋ ਆਨਿ ਬਿਪਾਸਾ ਤੀਰ।ਕਰੀ ਸਕੇਲਨ ਤਰਨੀ[16] ਘਨੀ। ਤਰ ਕਰਿ ਪਾਰ ਪਰੀ ਸਭਿ ਅਨੀ[17] ॥ ੩੪ ॥ ਗੋਇੰਦਵਾਲ ਸਿਵਰ ਕੋ ਘਾਲਾ[18]।ਬਿੱਪ੍ਰ ਬੀਰਬਲ ਚਮੂੰ ਬਿਸਾਲ। ਪੁਰਿ ਮੈਂ ਪ੍ਰਵਿਸ਼ੇ ਨਰ ਮਤਿ ਹੀਨ । ਘਰ ਖੱਤ੍ਰੀਨ ਖੋਜਿ ਕਰਿ ਲੀਨ ॥੩੫॥[19]ਆਇ ਦਿਵਾਨ ਬੀਰਬਲ ਬੈਠਾ । ਮਿਲਹੁ ਸਕਲ ਦੈਕਰਿ ਤੁਮ ਭੇਟਾ[20]।ਸੁਨਿ ਕਰਿ ਗੁਰ ਸਨਬੰਧੀ ਘਨੇ।ਅਪਰ ਮਿਲੇ ਕੁਛ ਗੁਰ ਢਿਗ ਭਨੇ॥ ੩੬ ॥ [21]ਆਗ੍ਯਾ ਦੇਹੁ ਜਥਾ ਹਮ ਕਰੈਂ । ਨਾਂਹਿ ਤ ਬਿੱਪ੍ਰ ਦ੍ਵੈਖ ਕੋ ਧਰੈ[22] । ਸ਼੍ਰੀ ਗੁਰ ਅਮਰ ਭਨਯੋ[23]ਜੁਗ[24] ਜਾਵਹੁ।ਹਮਰੀ ਦਿਸ਼ ਤੇ ਭਾਖਿ ਸੁਨਾਵਹੁ॥੩੭॥–ਇਹ ਗੁਰ ਪੁਰਿ ਜਾਨਹੁ ਉਰ ਮਾਂਹੀ।ਕਾਰ ਵਿਹਾਰ ਕਰਤਿ ਕੋ ਨਾਂਹੀ[25]।ਜੋ ਪਰਮੇਸ਼ੁਰ ਦੇਤਿ ਪਠਾਇ।ਸੋ ਅਚਿ, ਔਰਨ ਦੇਂ ਅਚਵਾਇ†॥੩੮॥ਭੋਜਨ ਲੇਹੁ ਦੇਗ ਤੇਜੋਤ।ਤੁਮਰੇ ਨਿਕਟ ਪਠਹਿਂ ਹਮਤੇਤ।ਨਹੀਂ ਰਜਤਪਣ ਲੇਤਿ ਨ ਦੇਤਿ ।

---

[1]ਕਿਸੇ ਤਰ੍ਹਾਂ । [2]ਆਕੀ । [3]ਛੇਟੀ ਤੋਪ । [4]ਸਮਿੱਗ੍ਰੀ । [5]ਛੇਤੀ ਹੀ । [6]ਹੱਥ ਦਿੱਤਾ ਪਰਵਾਨਾ । [7]ਵਸਦੇ ਹਨ (ਉਹ) ਸਾਰੇ । [8]ਰੁਪੱਯਾ । [9]ਹੰਕਾਰ । [10]ਸੂਰਮਿਆਂ ਦੀ ਭੀੜ । [11]ਏੜੀਆਂ । [12]ਸੋਨਾਂ । [13]ਡੇਰਾ ਪਾਇਆ । [14]ਦੇ (ਪੁਰਸ਼) । [15]ਕੋਈ ਕਾਰ ਵਿਹਾਰ (ਗੁਰੂ ਜੀ) ਨਹੀਂ ਕਰਦੇ ।

*ਪਾਃ–ਜਿ ਬਸੈਂ । †ਪਾਃ–ਦੇਤ ਅਚਾਇ ।

ਇਹੀ ਰੀਤਿ ਹੈ ਗੁਰੂ ਨਿਕੇਤ[1]–'॥੩੯॥ਤਿਸਕੇ ਨਰਨ ਸੰਗ ਸਿਖ ਗਏ। ਬੈਠਨੋ ਬਿੱਪ੍ਰ ਅਹੰਕ੍ਰਿਤ ਕਏ।ਖਰੇ ਹੋਇਕਰਿ ਬਾਤ ਸੁਨਾਈ। 'ਸ਼੍ਰੀ ਨਾਨਕ ਗਾਦੀ ਇਸ ਥਾਈਂ॥੪੦॥ਤ੍ਰਿਤੀ ਥਾਨ ਗੁਰੁ ਅਮਰ ਸੁਹਾਏ।ਸਿਖ ਸੰਗਤਿ ਉਪਦੇਸ਼ ਦ੍ਰਿੜਾਏ। ਦੇਗ ਚਲਾਵਤਿ ਭੋਜਨ ਦੇਤਿ। ਨਹਿੰ ਸੰਚੈ ਕੁਛ ਰਖੈਂ ਨਿਕੇਤ[2]॥੪੧॥ਤਿਨ ਕੀ ਪੁਰੀ ਬਸਹਿੰ ਨਰ ਨਾਰੀ। ਕਰਹਿੰ ਸਭਿਨਿ ਕੀ ਨਿਤ ਰਖਵਾਰੀ। ਧਾਰਹੁ ਸ਼ਰਧਾ ਚਹਹੁ ਅਹਾਰੇ। ਤੌ ਆਨਹਿੰ ਜੋਤਿਕ ਗੁਰਦ੍ਵਾਰੇ' ॥੪੨॥ ਸੁਨਿਕੈ ਕਹਨੋ ਬੀਰਬਲ ਫੇਰ। 'ਜੋਤਿਕ ਖੱਤ੍ਰੀ ਕੇ ਘਰ ਹੋਰਿ।ਸਭਿ ਮਿਲ ਸੰਚਿ ਰਜਤਪਣ ਲਯਾਵਹਿੰ। ਪੁਨ ਆਗੇ ਹਿਤ[3] ਨਾਮ ਲਿਖਾਵਹਿੰ॥੪੩॥ਕਰਹਿੰ ਬਹਾਨੇ ਅਨਿਕ ਪੁਕਾਰੇ। ਇਹ ਨਹਿੰ ਮਿਟਹਿੰ* ਲੇਹੁ ਉਰਧਾਰੇ[4]।ਜਿਸ ਕੇ ਗੁਰ ਤਿਸ ਕੇ ਬਨ ਰਹੋ। ਹਮੈਂ ਸੁਨਾਵਨਿ ਹਿਤ ਕਿਮਿ ਕਹੋ॥੪੪॥ਕਾਰ[5]ਕਦੀਮੀ ਹਟਹਿ ਨ ਮੋਰੀ।ਸਭਿ ਪਰ ਦੰਡ ਲਗਨੋ ਚਹੁੰ ਓਰੀ'। ਸੁਨਿਕੈ ਸਿਖ ਅਨਮਨ[6] ਹੁਇ ਆਏ। ਸਤਿਗੁਰ ਨਿਕਟ ਬ੍ਰਿਤੰਤ ਸੁਨਾਏ॥੪੫॥'ਇਹੁ ਦਿਜ ਹੈਂਕਾਰੀ ਨਹਿੰ ਜਾਨਹਿ।–ਕਰ[7]ਮੇਰੋਅਬ ਦੇਹੁ–ਬਖਾਨਹਿ। ਨਾਂਹਿ ਤ ਬਲ ਕੋ ਕਰਹਿ, ਕੁਚਾਲੀ। ਲਾਖਹੁੰ ਸੈਨਾ ਕੇ ਭੁਟ ਨਾਲੀ' ॥੪੬॥ ਸੁਨਿ ਸ੍ਰੀ ਅਮਰ ਦਾਸ† ਮੁਸਕਾਏ। 'ਜਿਨਹੁੰ ਜਗਤ ਪ੍ਰਭੁਤਾ ਕਿਤ ਪਾਏ[8]।ਮਦ[9]ਕਰਿ ਅੰਧ ਹੋਤਿ ਮਤਿ ਬੌਰੇ। ਅਪਨੇ ਸਮ ਨਹਿੰ ਜਾਨਹਿੰ ਔਰੇ ॥੪੭॥ ਬਿਨ ਗੁਰ ਸੇਵੇ ਹੋਵ ਸੰਤਾਪ। ਠਾਨਤਿ ਮੂਰਖਿ ਬਹੁ ਬਿਧਿ ਪਾਪ। ਕਰਤਿ ਸਾਹਿਬੀ[10]ਕੇਤਿਕ ਦਿਨਿ ਕੀ। ਬਿਸਰ ਜਾਤਿ ਗਤਿ ਜਨਮ ਮਰਨ ਕੀ॥੪੮॥ਨਹਿੰ ਦੀਰਘ ਦਰਸੀਹੁਇ ਹੋਰੈਂ[11]।–ਅੰਤਸਮੈਧਨ ਸੰਗ ਨ ਮੋਰੈ–।ਔਚਕ ਗਹੈ ਆਇ ਜਰਵਾਨਾ[12]। ਨਗਨਇਕਾਕੀ[13]ਕਰਹਿ ਪਯਾਨਾ॥੪੯॥ਪਿਖਿਯ ਨ ਜਬਿਲੋ[14]ਨਾਂਹਿਨ ਮਾਨਹਿੰ। ਪਹੁੰਚੀ ਜਰ[15]ਤਨ ਇਸ, ਨਹਿੰ ਜਾਨਹਿੰ। ਬਿਰਮਨੋ ਮਾਯਾ ਮੋਹ ਜੁ ਮੀਠਾ[16] । ਪਰਚਨੋ ਚਿਤ

[1]ਗੁਰੂ ਘਰ ਦੀ। [2]ਹੈਂਕਾਰ ਕਰੇ। [3]ਘਰ ਵਿਚ। [4]ਅੱਗੇ ਵਾਸਤੇ। [5]ਇਹ (ਕਰ) ਨਹੀਂ ਹਟੇਗਾ ਰਿਦੇ ਵਿਚ ਧਾਰ ਲੋ। [6]ਕਾਰ=ਕੁਲ ਪ੍ਰੋਹਿਤ ਆਦਿਕਾਂ ਲਈ ਬੱਧੀ ਹੋਈ ਭੇਟ। [7]ਢੱਠੇ ਮਨ, ਚਿੰਤਾਤੁਰ। [8]ਜਿਨ੍ਹਾਂ ਨੂੰ ਜਗਤ ਦੀ ਵਡਿਆਈ ਕੁਛਕੁ ਮਿਲ ਗਈ ਹੋਵੇ। [9]ਹੈਂਕਾਰ। [10]ਅਮੀਰੀ, ਵਡਿਆਈ। [11]ਲੰਮੀ ਨਿਗਾਹ ਵਾਲੇ ਹੋਕੇ ਨਹੀਂ ਦੇਖਦੇ। [12]ਭਾਵ ਜਮਦੂਤ। [13]ਨੰਗਾ ਤੁ ਇਕੱਲਾ, ਗੁਰਵਾਕ—ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ। [14](ਮੌਤ) ਦੇਖਣ ਨਾ ਜਦ ਤੀਕ। [15]ਬੁਢੇਪਾ। [16]ਮਾਇਆ ਦਾ ਮੋਹ ਜੋ ਮਿੱਠਾ ਹੈ (ਉਸ ਵਿਚ) ਭਰਮ ਰਿਹਾ ਹੈ।

*ਪਾ:—ਛੁਟਹਿ। †ਪਾ:—ਮੰਦ।

ਬਨਿਤਾ ਸੁਤ ਈਠਾ[1] ॥੫੦॥ ਸੁਨਿ ਸਿੱਖਨ ਪੁਨ ਬੁਝਠ ਠਾਨੇ। 'ਇਸ ਕੋ ਕਿਮਿ ਉਪਾਵ ਹਮ ਜਾਨੈ?।ਕਰਹਿ ਅਵੱਗਨਾ ਦੇਹ ਬਿਖਾਦੂ[2]। ਜਿਸ ਕੋ ਗੁਰੁ ਮਹਿਮਾ ਨਹਿੰ ਯਾਦੂ'॥੫੧॥ਸਹਜ ਸੁਭਾਇਕ ਸਤਿਗੁਰਬੈਲੋ।'ਨਿਸ਼ਚੈ ਰਾਖਹੁ ਕਸੋਂ ਮਨ ਡੋਲੋ। ਦੇਖਹੁ ਕਹਾਂ ਕਰਹਿ ਕਰਤਾਰ। ਸਿਰ ਲਾਗੇ ਤੇ ਸਮਝ ਗਵਾਰ[3]॥੫੨॥ਜਾਇ ਬਿਲੋਕਹੁਤਹਿੰ ਤੁਮ ਦੋਊ।ਕਹੈ ਬਾਰਤਾਸੁਨੀ-ਅਹਿ ਸੋਊ'।ਆਇਸੁ ਮਾਨਿ ਗਏ ਤਤਕਾਲ।ਬੈਠੇ,ਜਹ ਠਾਂ ਪੌਰ ਬਿਸਾਲਾ ॥੫੩॥ ਤਿਸ ਛਿਨ ਅਕਬਰ ਕੇ ਪਰਵਾਨੇ। ਆਏ ਬਡ ਤੁਰਨਤਾ ਠਾਨੇ। ਭਨਜੋ ਬੀਰਬਲ ਸੋਂ ਤਿਨ ਨਰਨ। 'ਇਸ ਪੁਰਿ ਮਹਿੰ ਗਨ ਖੱਤ੍ਰੀ ਬਰਨ[4] ॥੫੪॥ਅਬਿਲੋ ਹੁਕਮ ਮਾਨਿ ਨਹਿੰ ਆਏ।ਸੰਧਨਾ ਪਰੀ ਸੁ ਸਮਾਂ ਬਿਤਾਏ। ਹੁਕਮ ਆਪਕੋ ਹੋਇ ਸੁ ਕਰੈਂ।ਜਾਇੰ ਤਿਨਹੁੰ ਢਿਗ,ਕੈ ਇਤ ਟਰੈ[5]'॥੫੫॥ ਕਹਜੋ ਬੀਰਬਲ'ਅਬਿ ਨਿਸ ਪਰੀ।ਪ੍ਰਾਤ ਮੁਕਾਮ[6]ਕਰਹਿੰ ਇਸੁ ਪੁਰੀ। ਤਬਿ ਸਭਿ ਕੋ ਗਹਿਕੈ ਮੰਗਵਾਵੈਂ।ਨਾਂਹਿ ਤ ਹੁਕਮ ਮਾਨਿਕਰਿ ਆਵੈਂ'॥੫੬॥ਭਯੋ ਤਿਮਰ ਸਿਖ ਸੁਨਿ ਕਰਿ ਆਏ।'ਬਿਗਰਹਿ ਪ੍ਰਾਤੀ'ਗੁਰਨਿ ਬਤਾਏ'। ਕਹਿੰ ਸ਼੍ਰੀ ਅਮਰ 'ਮੁਕਾਮ ਨ ਹੋਇ। ਬੇਗ ਇਹਾਂ ਤੇ ਗਮਨਹਿ ਸੋਇ॥੫੭॥ਨਹਿੰ ਚਿੰਤਾ ਚਿਤ ਬਿਖੇ ਬਿਚਾਰੋ।ਰਹੋ ਅਨੰਦਤਿ ਸਦਨ ਸਿਧਾਰੋ'।ਸੁਨਜੋ ਬੀਰ-ਬਲ ਜਬਹਿ ਪ੍ਰਵਾਨਾ। ਲਿਖੀ ਜਿਸੀ ਮਹਿੰ ਸ਼ੀਘ੍ਰ ਮਹਾਂਨਾ ॥੫੮॥ 'ਤਿਸੀ ਦੇਸ਼ ਭਾ ਦੁੰਦ ਘਨੇਰਾ[7]।ਲੁਟ ਕੂਟ ਲੀਨੋ ਦਲ ਡੇਰਾ[8]।ਨਹਿੰ ਕਿਤ ਠਹਿਰ ਮੁਕਾਮ ਕਰੀਜਹਿ। ਦੀਹ ਮਜਲ ਤੇ ਤਹਿੰ ਪਹੁੰਚੀਜਹਿ ॥ ੫੯ ॥ ਕਰਹੁ ਜਾਇ ਸਰ[10]ਲਰਹੁ ਘਨੇਰੇ। ਦੀਰਘ ਲਸ਼ਕਰ ਹੈ ਸੰਗ ਤੇਰੇ'। ਸੁਨਿ ਨਿਸ ਮਹਿੰ ਤਯਾਰੀ ਕਰਿਵਾਈ। 'ਬਡੀ ਪ੍ਰਾਤਿ ਤੇ ਹੋਹਿ ਚਢਾਈ' ॥ ੬੦॥ ਸਭਿ ਲਸ਼ਕਰ ਮਹਿੰ ਸੁਧਿ ਕਰਿ ਦੀਨਿ। ਨਿਸਾ ਬਿਤਾਵਨ ਤਿਹਠਾਂ ਕੀਨਿ।ਭੋਰ ਭੂਰ ਤੇ[11] ਬਜੇ ਨਗਾਰੇ। ਸੁਨਿ ਸਭਿ ਜ਼ੀਨ ਤੁਰੰਗਨ ਡਾਰੇ[12]॥੬੧॥ਆਪ ਚਢਿਨ ਕੀ ਤਯਾਰੀ ਕੀਨਿ।ਚਲਜੋ ਪ੍ਰਸੰਗ ਤਬਹਿ ਖੱਤ੍ਰੀਨ।'ਇਸ ਪੁਰਿ ਕੇ

---

[1]ਪਿਆਰਿਆਂ ਨਾਲ। [2]ਦੁੱਖ। [3]ਮੂਰਖ ਨੂੰ ਸਿਰ ਲੱਗਿਆਂ ਹੀ ਸਮਝ ਆਉਂਦੀ ਹੈ। [4]ਕਹੀਦੇ ਹਨ (ਅ) ਜਾਤਿ ਦੇ। [5]ਅਥਵਾ ਇਥੋਂ ਟਲ ਜਾਈਏ। [6]ਡੇਰਾ, ਟਿਕਾਉ। [7]ਗੁਰੂ ਜੀ ਨੂੰ ਦੱਸਿਆ 'ਸਵੇਰੇ ਵਿਗਾੜ ਹੋ ਜਾਏਗਾ'। [8]ਭਾਵ ਪਸ਼ਚਮ ਦੇਸ਼ ਵਿਚ ਬੜਾ ਉਪੱਦ੍ਰਵ ਹੋ ਪਿਆ ਹੈ। [9](ਹੇ ਬੀਰਬਲ ਤੋਥੋਂ ਅੱਗੇ ਜੋਹੜਾ ਇਧਰ ਦਾ) ਦਲ (ਸੀ), ਉਸ ਦਾ ਡੇਰਾ ਲੁੱਟ ਕੁਟ ਲਿਆ ਹੈ (ਵੈਰੀ ਨੇ)। [10]ਫਤੇ ਕਰੋ। [11]ਬਹੁਤ ਸਵੇਰ ਸਾਰ ਤੋਂ। [12]ਘੋੜਿਆਂ ਪਰ ਕਾਠੀਆਂ ਪਾਈਆਂ।

ਨਹਿ ਚਲਿ ਕਰਿ ਆਏ। ਨਹੀਂ ਰਜਤਪਣ ਕਿਨਹੁੰ ਪਠਾਏ ॥੬੨॥ ਕਿਸ ਅਲੇਬ ਹੈਕਾਰ ਕਰੈਤੇ।ਬਡੋ ਆਪ ਤੇ ਕਿਸਹਿ ਲਖੈਤੇ[1]?ਜਿਸ ਤੇ ਤ੍ਰਾਸ ਨ ਧਰਹਿ ਤੁਮਾਰੋ[2]।ਕਹੈਂਕਿ–ਹਮ ਤੇ ਲੋਹੁ ਅਹਾਰੋ–'॥੬੩॥ਸੁਨਿ ਕਰਿ ਕਹਜੋ ਬੀਰਬਲ ਤਬੈ।'ਭਈ ਸ਼ੀਘ੍ਰ ਚਾਲੇ ਚਢਿ ਅਬੈ।ਹਟਿ ਕੈ ਆਵੈਂ ਜਬਿ ਇਸ ਪੁਰਿ ਕੋ।ਕਰਹਿੰ ਬਿਲੋਕਨ ਤਬਿ ਹਮ ਗੁਰ ਕੋ ॥੬੪॥ ਅਬਿ ਤੇ ਦਸ ਗੁਨਾ ਧਨ ਲੇਹਿੰ।ਅਪਰ ਸਜਾਇ ਕਛੂ ਇਨ ਦੇਹਿੰ।ਨਹਿੰ ਰਾਖੀਮੇਰੀ ਬਡਿਆਈ। ਮਿਲੇ ਨ ਦਯੋ ਦਰਬ ਸਮੁਦਾਈ' ॥ ੬੫ ॥ ਇਮਿ ਇਕ ਨਰ ਸੋਂ ਭਾਖਿ ਪਠਾਯੋ[3]।ਆਪ ਅਰੂਢਜੋ ਪੰਥ ਸਿਧਾਯੋ।ਸ਼ੀਘ੍ਰ ਕਰਤਿ ਹੀ ਲਸ਼ਕਰ ਚਾਲਾ। ਦੂਰ ਬਿਸਾਲ ਸਿਵਰ ਕੋ ਘਾਲਾ॥੬੮॥ਸੋ ਨਰ ਚਲਿ ਕਰਿ ਗੁਰ ਢਿਗ ਆਯੋ। ਕਹਜੋ ਬੀਰਬਲ ਕੇਰ ਸੁਨਾਯੋ। 'ਤੁਮ ਪਰ ਹੋਯੋ ਕ੍ਰੋਧ ਘਨੇਰੇ।–ਦੇਉਂ ਸਜਾਇ ਆਇ ਜਿਸ ਬੇਰੇ॥੬੭॥ਕਜੋਂ ਨਹਿ ਚਾਹਜੋ ਅਪਨ ਭਲੇਰਾ।ਮਿਲੈ ਕਜੋਂ ਨ ਦੇ ਦਰਬ ਬਡੇਰਾ*–।ਹਟਿ ਆਵਹਿ ਬਹੁ ਦੇਇ ਬਿਖਾਦਾ।ਕਰਹਿ ਕੈਦ,ਧਨ ਲੇ ਬਹੁ ਬਾਦਾ[4]' ॥੬੬॥ ਬੋਲੇ ਅਮਰ ਗੁਰੂ ਸੁਨਿ ਸੋਇ।'ਇਹਾਂ† ਨ ਆਵਨ ਇਸਕੋ ਹੋਇ। ਬਰਫ ਸੈਗ ਤਿਹ ਠਾਂ ਗਰ ਜਾਇ"‡। ਹੈਕਾਰੀ ਨਹਿ ਜੀਵਨ ਪਾਇ॥੬੯॥ਚਿਤਵਹਿ ਬੁਰਾ ਗੁਰੂ ਘਰ ਸੈਗ।ਕਿਮ ਠਹਿਰਹਿ ਦੂਰਨ ਹੁਇ ਭੈਗ'।ਇਮਕਹਿ ਤੁਸ਼ਨ ਭਏ ਗੁਸਾਈਂ।ਗਯੋ ਬਿੱਪ੍ਰ ਤੁਰਕਨ ਪਰ ਧਾਈ॥੭੦॥ਇਕ ਦੁਇ ਜੰਗ ਅਖਾੜੇ ਭਏ।ਬਰਫ ਗਿਰਨ ਮਹਿੰ[5]ਸਭਿ ਧਸਿ ਗਏ।ਨਾਕ ਸੀਤ ਤੇ ਠਰ ਗਿਰ ਪਰਜੋ।ਦੁੰਦਭਿ ਤਬੈ ਬਜਾਵਨ ਕਰਜੋ ॥ ੭੧ ॥ ਭਈ ਬਰਫ ਨਭ[6] ਬਰਖਾ ਘਨੀ। ਦਬਜੋ ਬੀਰਬਲ ਜੁਤਿ ਸਭਿ ਅਨੀ§।ਗੁਰ ਕੋ ਬਾਕ ਸਦਾ ਸੁਫਲਾਵੈ।ਨਹੀਂ ਸੁਰਾਸੁਰ ਕੋ ਉਲਟਾਵੈ॥੭੨॥

---

[1](ਹੋਰ) ਕਿਸ ਨੂੰ ਜਾਣਦੇ ਹਨ ? [2]ਜਿਸ ਦੀ (ਸ਼ਹਿ ਕਰਕੇ) ਤੇਰੇ ਪਾਸੋਂ ਡਰਦੇ ਨਹੀਂ। [3]ਕਹਿ ਭੇਜਿਆ (ਗੋਇੰਦਵਾਲ)। [4]ਝਗੜਾ ਕਰਕੇ। [5]ਗਲ ਜਾਏਗਾ। [6]ਪਹਾੜਾਂ ਦੀ ਬਰਫ ਵਿਚ। [7]ਅਕਾਸ਼ ਤੋਂ। *ਪਾ:–ਘਨੇਰਾ। †ਪਾ:–ਬਹੁਰ।

‡ਇਸ ਤਰ੍ਹਾਂ ਦੇ ਵਾਕ ਸ਼ਾਪ ਨਹੀਂ ਹਨ। ਏਹ ਸਹਿਜ ਸੁਭਾਵ ਦੇ ਵਾਕ ਹਨ। ਬੀਰਬਲ ਏਥੇ ਅਵੱਗਜਾ ਕੀਤੀ ਤੇ ਡਰਾਵਾ ਦੇ ਗਿਆ ਜਿਸ ਪਰ ਸਿੱਖਾਂ ਦੇ ਘਬਰਾਉਣ ਤੇ ਆਪ ਨੇ ਭਵਿੱਖਤ ਵਾਚ ਲਈ ਤੇ ਦੱਸ ਦਿੱਤੀ ਕਿ ਇਸ ਵਿਚਾਰੇ ਨੇ ਆਕੇ ਕੀਹ ਦੁਖ ਦੇਣਾ ਹੈ, ਇਸ ਦਾ ਅੰਤ ਤਾਂ ਓਥੇ ਹੀ ਬਿਦਿਆ ਹੈ। ਇਹ ਅਰੰਮ ਵਾਚਣਾ ਹੈ। 'ਹਰ ਕੇ ਦਰ ਫਰਤਿਆ' ਦੱਸ ਦੇਣਾ ਹੈ। ਇਹ ਪ੍ਰਸੰਗ ਮਹਿੰਮਾ ਪ੍ਰਕਾਸ਼ ਵਿਚ ਨਹੀਂ ਆਇਆ।

§ਇਸ ਨਿਸ਼ਾਨ ਦੀ ਟੂਕ ਦੇਖੋ ਅਗਲੇ ਪੰਨੇ ਹੇਠ [illegible]

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਬੀਰਬਲ ਪ੍ਰਸੰਗ' ਬਰਨਨੰ ਨਾਮ ਏਕ ਚੱਤ੍ਵਾਰਿੰਸਤੀ ਅੰਸੂ ॥ ੪੧ ॥

੪੨. [ਇਕ ਮਾਈ ਦਾ ਪੁੱਤ੍ਰ ਜਿਵਾਉਣਾ, ਤੇਈਆ ਤਾਪ ਦਾ ਪ੍ਰਸੰਗ]

ਦੋਹਰਾ॥ ਇਕ ਦਿਨ ਸਤਿਗੁਰ ਨਿਸਾ ਮਹਿੰ ਸਿਹਜਾ ਪਰ ਸੁਪਤਾਇ[1]। ਕੂਕ ਪੁਕਾਰੀ ਨਾਰਿ ਇਕ ਸਗਰੀ ਪੁਰੀ ਸੁਨਾਇ ॥ ੧॥ ਚੌਪਈ ॥ ਗੁਰ ਕੇ ਖੁਲੇ ਸੁਨਤਿ ਹੀ ਨੈਨ। ਬੋਲੇ ਦਾਸ ਸੰਗ ਸੁਖ ਦੈਨ। 'ਕੌਨ ਅਚਾਨਕ ਕੀਨ ਪੁਕਾਰੀ?ਕਿਸ ਤੇ ਦੁਖ ਪਾਯੋ ਇਸ ਨਾਰੀ?' ॥੨॥ ਸੁਨਿ ਬੱਲੂ ਨੇ ਤਬਹਿ ਬਤਾਈ। '–ਪੁੱਤ੍ਰ ਪੁੱਤ੍ਰ–ਕਹਿ ਕੋ ਬਿਲਲਾਈ। ਕਹਾਂ ਭਯੋ ਕੁਛ ਜਾਇ ਨ ਜਾਨਾ।ਨੰਦਨ ਦੁਖੀ ਕਿ ਹਤਿ ਭਾ ਪ੍ਰਾਨਾ'॥੩॥ਸਤਿਗੁਰ ਕਹਜੋ 'ਜਾਇ ਸੁਧ ਆਨਹੁ। ਭਈ ਦੁਖੀ ਕਿਮਿ ਹਮਹਿੰ ਬਖਾਨਹੁ'।ਸੁਨਿ ਆਇਸੁ ਬੱਲੂ ਚਲਿ ਗਯੋ। ਮ੍ਰਿਤਕ ਪੁੱਤ੍ਰ ਤਿਹ ਦੇਖਤਿ ਭਯੋ ॥੪॥ਸਭਿ ਬਿਧਿ ਬੂਝਿ ਗੁਰੂ ਢਿਗ ਕਹਜੋ। 'ਤ੍ਰਿਯ ਬਿਧਵਾ ਕੇ ਇਕ ਸੁਤ ਰਹਜੋ[2]। ਤੇਈਆ ਤਾਪ ਖੇਦ ਤਿਸੁ ਦੈਕੋ।ਕਰਜੋ ਮ੍ਰਿਤਕ ਬਹੁ ਨਿਰਬਲ ਕੈਕੈ' ॥੫॥ ਸੁਨਿ ਗੁਰ ਕਹਜੋ 'ਪ੍ਰਾਤਿ ਜਬਿ ਹੋਇ। ਮਰਜੋ ਪੁੱਤ੍ਰ ਤਿਸ ਜੀਵਨ ਹੋਇਅਬਿ ਕਹਿ ਦੇਹੁ ਨ ਕਰਹਿ ਬ੍ਰਿਲਾਪ। ਬੰਧਹਿ ਕੈਦ ਜਿ ਤੇਈਆ ਤਾਪ' ॥ ੬ ॥ ਸੁਨਿ ਬੱਲੂ ਨੇ ਜਾਇ ਹਟਾਈ। ਭਈ ਭੋਰ ਸੁਤ ਮ੍ਰਿਤੁ ਲੈ ਆਈ। ਉਠਿ ਸਤਿਗੁਰ ਤਿਹ ਚਰਨ ਲਗਾਯੋ। ਤੂਰਨ ਬਾਲਕ ਤਬਹਿ ਜਿਵਾਯੋ ॥੭॥ ਪੁਨ ਗੁਰ ਤੇਈਆ ਤਾਪ ਹਕਾਰਜੋ। ਤਿਸਕੋ ਬਾਲਕ ਸਮ ਤਨ ਧਾਰਜੋ। ਚਰਨ ਜੰਜੀਰ ਡਾਰ ਕਰਿ ਦੀਨ। ਗਰ ਮਹਿੰ ਤੌਕ ਪਾਇਬੋ ਕੀਨ ॥ ੮ ॥ ਜੁਗ ਹਾਥਨ ਮਹਿੰ ਡਾਰਿ ਹਥੌਰੀ।ਲੋਹ ਪਿੰਜਰੇ ਮਹਿ ਤਿਸ ਠੌਰੀ । ਪਾਇ ਬੀਚ ਨਿਜ ਪੌਰ ਟਿਕਾਯੋ। ਕਹਜੋ ਗੁਰੂ'ਇਨ ਤ੍ਰਾਸ ਨ ਪਾਯੋ[3]॥੯॥ ਆਨਿ ਅਵੱਗਜਾ ਪੁਰਿ ਮਹਿੰ ਕੀਨਿ। ਬਿਧਵਾ ਕੋ ਬਾਲਕ ਹਤਿ ਦੀਨਾਹਮਰੋਕਰਿਓ ਪੂਨ ਨਹਿੰ ਜਾਨਜੋ।ਮਾਤਹਿੰ ਪਿਤਹਿੰ ਪਿਖਤਿ[4]ਸੁਤ ਹਾਨਜੋ ॥੧੦॥ ਏਕ ਰੋਗ ਕੋ ਹੋਇ ਸਜ਼ਾਇ। ਪੁਨ

---

[1]ਸੁੱਤੇ।[2]ਇਕ ਪੁੱਤ੍ਰ ਹੈ ਸੀ।[3]ਇਸ ਨੇ (ਸਾਡਾ) ਡਰ ਨਹੀਂ ਮੰਨਿਆ। [4]ਮਾਤ ਪਿਤਾ ਦੇ ਦੇਖਦਿਆਂ।

ਪਿਛਲੇ ਪੰਨੇ ਦੇ §ਨਿਸ਼ਾਨ ਦੀ ਟੂਕ–

§ਬੀਰਬਲ ਤੇ ਉਸ ਦੀ ਸਾਰੀ ਫ਼ੌਜ ਤੇ ਜ਼ੋਨਖਾਂ ਦੀ ਫ਼ੌਜ ਬਿਲੰਦਸ਼ਈ ਤੇ ਕਰਾਹ ਤੁਗਾਹ ਆਦਿ ਦਰਿਆਂ ਵਿਚ,ਜੋ ਜ਼ਾਲਬਨ ਸ੍ਵਾਤ ਦੇ ਪਹਾੜਾਂ ਵਿਚ ਹਨ, ਮਾਰੀ ਗਈ ਸੀ, ਕੋਈ ਨਹੀਂ ਸੀ ਬਚਿਆ। ਅੱਬੁਲ ਫਜ਼ਲ ਲਿਖਦਾ ਹੈ ਕਿ ੫੦੦ ਜੁਵਾਨ ਮੋਏ, ਪਰ ਖ਼ਾਫੀਖਾਂ ਲਿਖਦਾ ਹੈ ਕਿ ਪੰਜਾਹ ਹਜ਼ਾਰ ਜਾਂ ਚਾਲੀ ਹਜ਼ਾਰ ਪੈਦਲ ਤੇ ਸਵਾਰਾਂ ਵਿਚੋਂ ਇਕ ਵੀ ਨਾ ਬਚਿਆ।

ਹਮਰੇ ਪੁਰਿ ਕੋਇ ਨ ਆਇ। ਰਹੈ ਪਿੰਜਰੇ ਮਹਿ ਇਹੁ ਪਰਜੋ।ਗੋਇੰਦਵਾਲ ਨਿਡਰ ਹੁਇ ਬਰਜੋ' ॥ ੧੧ ॥ ਇਮਿ ਕਹਿ ਅਪਨੇ ਪੌਰ ਰਖਾਯੋ। ਕੇਤਿਕ ਮਾਸਨ ਸਮਾਂ ਬਿਤਾਯੋ।ਗੁਰ ਬਚ ਸੰਗਲ ਸੰਗ ਰਹਜੋ ਹੈ[1]।ਛੁਧਤਿ ਅਧਿਕ ਨ ਅਹਾਰ ਲਹਜੋ ਹੈ॥੧੨॥ਦੁਰਬਲ ਅੰਗ ਹੋਇ ਬਹੁ ਗਯੋ । ਗੁਰ ਸਿੱਖਨ ਕੋ ਬੰਦਤਿ ਭਯੋ।–ਕੋ ਆਵਹਿ ਐਸੋ ਉਪਕਾਰੀ।ਮੋਹਿ ਮੁਚਾਵਹਿ[2]ਕਰੁਨਾਧਾਰੀ– ॥੧੩॥ਨਿਕਟ ਕਦੀਮੀ[3]ਸੇਵਕ ਜੋਇ।ਲਖਹਿੰ ਦੁਖਦ ਹਿਤਕਹੈਂ ਨ ਸੋਇ[4]। ਭੱਲੇ ਗ੍ਰਾਮ ਬਿਖੈ ਸਿਖ ਜੇਈ । ਗੁਰ ਦਰਸ਼ਨ ਹਿਤ ਆਏ ਸੋਈ ॥ ੧੪ ॥ ਅਰਪਿ ਅਕੋਰ ਅਨੇਕ ਪ੍ਰਕਾਰ। ਸ਼੍ਰੀ ਸਤਿਗੁਰ ਮੁਖ ਕਮਲ ਨਿਹਾਰ।ਕਰਿ ਕਰਿ ਬੰਦਨ ਬੈਠਿ ਨਜੀਕਾ। ਬੋਲੇ ਗੁਰੂ ਗਿਰਾ ਰਮਲੀਕਾ॥੧੫॥ 'ਕੁਸ਼ਲ ਅਨੰਦ ਸਭਿਨਿ ਮਹੁੰ ਅਹੇ । ਮਿਲਿ ਸਭਿ ਸੰਗਤਿ ਕੋ ਰਸ ਲਹੇ[5] ।। ਭੱਲੇ ਮਹਿੰ ਸਿਖ ਸੇਵਕ ਮੇਰੇ।ਪਾਰੋ ਲਾਲੋਆਦਿ ਬਡੇਰੇ॥੧੬॥ਨਿਤਿ ਪ੍ਰਤਿ ਮੋਕਹੁ ਅਤਿਸ਼ੈ ਪਜਾਰੇ।ਜਿਨ ਮਿਲਿਬੋ[6]ਨਰ ਔਰ ਉਧਾਰੇ[7]। ਸੁਨਿ ਲਾਲੋ ਕਰ ਜੋਰਿ ਬਖਾਨੀ। 'ਬਖਸ਼ਹੁ ਅਪਨੀ ਸੰਗਤਿ ਜਾਨੀ' ॥੧੭॥ ਜੋ ਕਿਛੁ ਅਹੈ ਪ੍ਰਤਾਪ ਤੁਮਾਰਾ । ਹਮ ਸਮ ਬਪੁਰੇ ਕਹਾਂ ਬਿਚਾਰਾ[8]।ਇੱਤਜਾਦਿਕ ਬਚ ਸੁਨਿ ਅਰੁ ਕਹਿਕੇ । ਇਕ ਦੁਇ ਦਿਵਸੁ ਬਿਤਾਏ ਰਹਿਕੈ ॥ ੧੮ ॥ ਆਵਤਿ ਜਾਤਿ ਪਿੰਜਰਾ ਹੇਰਾ । ਬਾਲਕ ਦੁਰਬਲ ਬੀਚ ਬਡੇਰਾ। ਦੇਖਿ ਘਨੀ ਕਰੁਨਾ ਮਨ ਆਈ।ਸਤਿਗੁਰ ਕੇ ਢਿਗ ਜਾਇ ਸੁਨਾਈ ॥੧੯॥ 'ਮਹਾਂਰਾਜ ਇਸ ਕਰਹੁ ਖਲਾਸੀ । ਦੁਰਬਲ ਅਧਿਕ ਲਹੈ ਦੁਖਰਾਸੀ[9] । ਭਯੋ ਦੀਨ ਕਰ ਜੋਰਿ ਦਿਖਾਵੈ[10]। ਛੁਟਿਬੇ ਕਾਰਨ ਬਿਨੈ ਸੁਨਾਵੈ' ॥੨੦॥ ਤਬਿ ਸ਼੍ਰੀ ਅਮਰ ਕਹਜੋ 'ਛੁਟਵਾਉ।ਸੰਗ ਆਪਨੇ ਲੈ ਕਰਿ ਜਾਉ।ਹਮਰੀ ਦਿਸ਼ਾ ਬਹੁਰ ਨਹਿੰ ਆਵੈ। ਮਿਲੀ ਸਜਾਇ ਥਿਰਜੋ ਪਛੁਤਾਵੈ[11] ॥ ੨੧ ॥ ਇਮ ਆਗਜਾ ਸਤਿਗੁਰ ਕੀ ਲੀਨਿ । ਆਇ ਖਲਾਸੀ ਤਤਛਿਨ ਕੀਨ । ਗੁਰ ਤੇ ਬਿਦਾ ਹੋਇ ਸਭਿ ਚਾਲੇ[12] । ਤਿਸ ਬਾਲਿਕ ਕੋ ਲੀਨਸਿ ਨਾਲੇ ॥ ੨੨ ॥ ਪਹੁੰਚੇ ਕਿਤਿਕ ਕੋਸ

---

[1]ਗੁਰੂ ਜੀ ਦੇ ਬਚਨ (ਰੂਪੀ) ਜੰਜੀਰ ਨਾਲ ਬੰਨ੍ਹਿਆਂ ਰਹਿਆ । [2]ਛੁਡਾਵੇ । [3]ਪੁਰਾਣੇ । [4]ਦੁਖ ਦੇਵਾ ਜਾਣਕੇ ਉਸ ਦੇ ਭਲੇ ਲਈ (ਗੁਰੂ ਜੀ ਪਾਸ) ਨਹੀਂ ਕਹਿੰਦੇ । [5]ਅਨੰਦ ਲੈਂਦੇ ਹੋ । [6]ਜਿਨ੍ਹਾਂ ਦਾ ਮਿਲਣਾ । ਜਿਨ੍ਹਾਂ ਨੂੰ ਮਿਲਣ ਨਾਲ । [7]ਜਾਣਕੇ । [8]ਵਿਚਾਰੇ ਦਾਸ ਕੀ ਹਾਂ । [9]ਬਹੁਤਾ ਕਮਜ਼ੋਰ (ਹੈ ਤੇ) ਪਾ ਰਿਹਾ ਹੈ ਬਹੁਤ ਦੁੱਖ । [10]ਹੱਥ ਜੋੜਕੇ ਦੱਸਦਾ ਹੈ । [11]ਬੈਠਿਆਂ ਪਛੁਤਾਂਵਦਾ ਹੈ । [12]ਸਾਰੇ (ਭੱਲੇ ਵਾਸੀ ਸਿਖ) ਚੱਲੇ ।

ਜਬਿ ਜਾਇ। ਤੋਈਆ ਤਾਪ ਛੁਧਿਤ ਬਿਕੁਲਾਇ। ਲਾਲੋ ਸੰਗ ਕਹਜੋ ਕਰ ਜੋਰਿ। 'ਬਹੁ ਚਲਿਬੋ ਕੋ ਨਹਿੰ ਮਮ ਜੋਰ[1] ॥੨੩॥ਭੂਖ ਅਧਿਕ ਲਾਗੀ ਤਨ ਮੋਰੇ। ਬਿਨ ਅਹਾਰ ਦਿਨ ਬਿਤੇ ਘਨੇਰੇ। ਦਿਹੁ ਆਗਜਾ ਮੈਂ ਅਬਿ ਤ੍ਰਿਪਤਾਵੋਂ। ਪੁਨ ਤੂਰਨ ਤੁਮ ਸਾਥ ਸਿਧਾਵੋਂ[2]॥ ੨੪ ॥ ਸੁਨਿ ਲਾਲੋ ਕਰਿ ਦਯਾ ਉਚਾਰੀ।'ਆਗੇ ਚਲਿ ਹੈਂ ਗ੍ਰਾਮ ਮਝਾਰੀ। ਪਹਿਤ[3]ਚੁਨ[4] ਲੇ ਬਹੁਤ ਪਕਾਵੈਂ। ਨੀਕੀ ਰੀਤਿ ਤੋਹਿ ਤ੍ਰਿਪਤਾਵੈਂ ॥ ੨੫ ॥ ਨਹੀਂ ਦੂਰ ਕਛੁ ਨੇਰੇ ਜਾਨਿ[5]। ਮਨ ਭਾਵਤ ਕੀਜੈ ਤਹਿੰ ਖਾਨ। ਪੁਨ ਭੁਞ ਕੋ ਲੇ ਸੰਗ ਸਿਧਾਰੈਂ। ਸਨੇ ਸਨੇ ਚਲਿ,ਨਾਂਹਿ ਨ ਹਾਰੈਂ[6]॥੨੬॥ਸੁਨਿ ਬਾਲਕ ਤਬਿ ਬਾਕ ਬਖਾਨ॥ 'ਮਮ ਅਹਾਰ ਅਬਿ ਹੈ ਇਸ ਥਾਨ॥ ਤੁਮ ਆਗਜਾ ਬਿਨ ਸਕੌਂ ਨ ਖਾਇ। ਕਹਹੁ ਤੁਰਤ ਹੀ ਹੈ ਤ੍ਰਿਪਤਾਇ' ॥੨੭॥ ਸਹਜ ਸੁਭਾਇਕ ਲਾਲੋ ਕਹਜੋ। 'ਤ੍ਰਿਪਤਾਵਹੁ ਅਹਾਰ ਜਹਿੰ ਲਹਜੋ। ਘਰੀ ਮਾਤ੍ਰ ਹਮ ਠਹਿਰਨਿ ਕਰੈਂ। ਪੁਨ ਹਮ ਚਲੈਂ ਤੋਹਿ ਸੰਗ ਧਰੈਂ[7] ॥੨੮॥ ਤਹਿੰ ਧੋਬੀ ਇਕ ਬਸਤ੍ਰ ਪਖਾ-ਰਹਿ।ਜਲ ਨਿਚੋਰ ਸ਼ੁਸ਼ਕਨਿ ਕੋ ਡਾਰਹਿ।ਜਬਿ ਲਾਲੋ ਤੇ ਆਗਜਾ ਲੀਨਿ। ਤਤਛਿਨ ਚਢਿਬੋ ਤਿਸ ਤਨ ਕੀਨਿ॥੨੯॥ਭਯੋ ਕੰਪ ਧੋਬੀ ਗਿਰ ਪਰਜੋ। ਸਰਬ ਸਰੀਰ ਪੀਰਬੋ[8] ਕਰਜੋ। ਰੁਧਿਰ ਨਿਚੋਰ ਲੀਨਿ ਤਬਿ ਐਸੇ। ਬਸਤ੍ਰ ਨਿਚੋਰਤਿ ਜਲ ਕੋ ਜੈਸੇ ॥ ੩੦ ॥ ਤਹਿੰ ਘਟ ਫੋਰਿ ਠੀਕਰਾ ਭਰਜੋ। ਲਾਲੋ ਨਿਕਟ ਲਜਾਇਬੋ ਕਰਜੋ। ਲਗਜੋ ਦਿਖਾਵਨ 'ਲੇਹੁ ਨਿਹਾਰ। ਇਸ ਪ੍ਰਕਾਰ ਕੋ ਮੋਰਿ ਅਹਾਰ॥੩੧॥ਚਿਰੰਕਾਲ ਤੇ ਛੁਧਤਿ ਬਿਸਾਲ॥ਪਾਨ ਕਰੌਂ ਤ੍ਰਿਪਤੌਂ ਇਸ ਕਾਲ॥ਕ੍ਰਿਪਾ ਆਪਕੀ ਮੋਹਿ ਬਚਾਯੋ।ਬਡ ਬੰਧਨ ਤੇ ਖੋਲਿ* ਮੁਚਾਯੋ[9]॥੩੨॥ਸੁਨਿ ਅਰ ਪਿਖਿ ਲਾਲੋ ਉਰ ਤ੍ਰਾਸਾ।–ਗਹਜੋ ਪਿੰਜਰੇ ਬਿਖੇ ਨਿਕਾਸਾ[10]। ਬਡੀ ਬਲਾਇ ਨ ਮੈਂ ਕੁਛ ਜਾਨਾ। ਸੰਗ ਕ੍ਰੂਰ ਕਰਮਾਂ ਅਬਿ ਆਨਾ[11]–॥ ੩੩ ॥ ਕਹਨਿ ਲਗਜੋ 'ਚਲਿ ਹਟਿ ਗੁਰਪੈਰੋ[12]।ਮੈਂ ਨ ਲਿਜਾਵੋਂ ਅਪਨੀ ਠੌਰ†। ਜੀਵਨ[13] ਕੋ ਦੁਖਦਾਯਕ ਪਾਪੀ। ਬਜਾਕੁਲ ਕਰਹਿ ਮਹਾਂ ਸੰਤਾਪੀ ॥ ੩੪ ॥ ਗੁਰ ਰਾਖਹਿੰਗੇ ਕੈਦ ਮਝਾਰੀ। ਕਹਾਂ ਰੁਧਰ ਕੋ ਪਾਇ

---

[1]ਤਾਕਤ। [2]ਦਾਲ। [3]ਆਟਾ। [4]ਨੇੜੇ ਜਾਣ (ਕਿ ਪਿੰਡ ਹੈ)। [5]ਹੌਲੀ ਹੌਲੀ ਟੁਰ, ਥੱਕੇਂਗਾ ਨਹੀਂ। [6]ਤੇਰੇ ਨਾਲ ਕਰਕੇ। [7]ਦੁਖੀ,ਪੀੜਿਤ। [8]ਛੁਡਾਇਆ। [9]ਫੜਿਆ ਹੋਇਆ ਸੀ, ਪਿੰਜਰੇ ਵਿਚੋਂ (ਮੈਂ) ਕਢਾਇਆ। [10]ਭਿਆਨਕ ਕਰਮਾਂ ਵਾਲਾ ਆਪਣੇ ਨਾਲ ਆਂਦਾ ਹੈ। [11]ਗੁਰੂ ਜੀ ਦੇ ਦਰਵਾਜੇ। [12]ਜੀਵਾਂ ਨੂੰ। *ਪਾ:–ਬੋਲਿ। †ਪਾ:–ਚਿਤ।

ਅਹਾਰੀ'।ਸੁਨਿ ਤੇਈਆ ਚਿਤ ਅਤਿਸ਼ੈਤ੍ਰਾਸਾ।'ਨਹਿ ਲੈ ਜਾਹੁ ਅਬਹਿ ਗੁਰ ਪਾਸਾ ॥੩੫॥ ਮੈਂ ਤੁਮਰੇ ਬਾਕਨ ਅਨੁਸਾਰੀ। ਜਿਮਿ ਉਚਰਹੁ ਸੋ ਕਰਿਹੌਂ ਕਾਰੀ।ਅਬਿ ਤੇ ਆਗੇ ਇਹੀ ਪ੍ਰਸੰਗ।ਜਿਸ ਬਿਧਿ ਹੋਯੋ ਹਮ ਤੁਮ ਸੰਗ॥੩੬॥ ਕਹੈ ਕਥਾ ਕੋ ਸੁਨਹਿ ਸੁਨਾਵੈ। ਸ਼੍ਰੀ ਗੁਰ ਅਮਰ ਨਾਮ ਕੋ ਧਯਾਵੈ। ਤਹਾਂ ਨ ਮੈਂ ਦੁਖ ਦੇਹੁੰ ਬਿਸਾਲਾ। ਸੁਨਿ ਪ੍ਰਸੰਗ ਗਮਨੌਂ ਤਤਕਾਲਾ॥੩੭॥ ਕਰੁਨਾ ਕਰਹੁ ਛੋਰ ਅਬਿ ਜਾਵਹੁ। ਨਿਜ ਉਪਕਾਰ ਕਰਸੋ ਨ ਮਿਟਾਵਹੁ'। ਬਿਨੈ ਸੁਨੀ ਲਾਲੋ ਭਜਿ ਗਯੋ।ਗੁਰੂਕੈਦ ਤੇ ਛੂਟਤਿ ਭਯੋ॥੩੮॥ਬਹੁਰ ਨ ਗੋਇੰਦਵਾਲ ਪ੍ਰਵੇਸ਼ਾ। ਸੁਨੇ ਨਾਮ ਛਰ ਧਾਰਿ ਵਿਸ਼ੇਸ਼ਾ। ਇਸ ਪ੍ਰਕਾਰ ਸਭਿ ਰੋਗ ਛਰਾਏ।ਗੁਰ ਪੁਰਿ ਬਿਖੈ ਨ ਫੇਰੋ ਪਾਏ'*॥੩੯॥ਇਤਿ ਸ਼੍ਰੀਗੁਰ ਪ੍ਰਤਾਪ ਸੂਰਜਗ੍ਰੰਥੇ ਪ੍ਰਥਮ ਰਾਸੇ 'ਤੇਈਆ ਤਾਪ† ਕੋ' ਪ੍ਰਸੰਗ ਬਰਨਨੰ ਨਾਮ ਦੋਇ ਚੱਤ੍ਵਾਰਿੰਸਤੀ ਅੰਸੂ ॥ ੪੨ ॥

੪੩. [ਮੇਲੇ ਦੀ ਰੀਤਿ ਤੋਰਨੀ,ਖੱਤ੍ਰੀਆਂ ਬ੍ਰਾਹਮਣਾਂ ਗੁਰੂ ਜੀ ਤੋਂ ਪੁਕਾਰ ਕਰਨੀ]।

ਦੋਹਰਾ॥ਇਕ ਦਿਨ ਪਾਰੋ ਨੇ ਕਰੀ ਗੁਰ ਆਗੇ ਅਰਦਾਸ।'ਪ੍ਰਿਥਕ ਪ੍ਰਿਥਕ ਸਿਖ ਸੰਗਤਾਂ ਆਵਤਿ ਹੈਂ ਤੁਮ ਪਾਸ॥੧॥ਚੌਪਈ॥ਨਹੀਂ ਪਰਸਪਰਮਿਲਿਬੋ ਹੋਇ।ਭਾਉ ਪ੍ਰੇਮ ਨਹਿੰ ਧਾਰਹਿ ਕੋਇ। ਕਿਹ ਕੀ ਕਿਹ ਸੋਂ ਹ੍ਵੈ ਨ ਚਿਨਾਰੀ। ਦਰਸ ਜਾਇੰ[2] ਘਰ ਵਾਰੋ ਵਾਰੀ ॥੨॥ ਆਪਸ ਮਹਿੰ ਜਬਿ ਪ੍ਰਾਪਤਿ ਮੇਲਾ। ਭਾਉ ਭਗਤਿ ਬਹੁ ਵਧਹਿ ਸੁਹੇਲਾ[3]। ਕਰਿਬੇ ਉਚਿਤ ਹੋਇ ਅਸ ਬਾਤੀ।

---

[1](ਕਸੇ ਰੋਗ ਨੇ) ਫੇਰਾ ਨਾ ਪਾਇਆ । [2]ਦਰਸ਼ਨ ਕਰਕੇ ਜਾਂਦੇ ਹਨ । [3]ਸੁਖਦਾਈ।

*ਭਾਵ ਇਹ ਹੈ ਕਿ ਆਪਣੀ ਆਤਮਕ ਸ਼ਕਤੀ ਨਾਲ ਗੁਰੂ ਜੀ ਨੇ ਆਪਣੀ ਨਗਰੀ ਨੂੰ ਅਰੋਗ ਰੱਖਿਆ । †ਕੋਈ ਰੋਗਾਂ ਆਦਿ ਨੂੰ ਖਿਲਤਾਂ ਦੇ ਵਿਗਾੜ ਤੋਂ ਦੱਸਦਾ ਹੈ, ਕੋਈ ਹਵਾਵਾਂ ਬੁਅ ਤੋਂ, ਹੁਣ ਬਹੁਤੇ ਰੋਗ ਅਤਿ ਨਿੱਕੇ ਜੀਉਂਦੇ ਕਿਰਮਾਂ ਤੋਂ ਸਹੀ ਕਰ ਰਹੇ ਹਨ। ਕੀਹ ਜਾਣੀਏ ਕਦੇ ਰੋਗਾਂ ਦੇ ਕਾਰਣ ਨੀਵੀਂ ਦਰਜੇ ਦੀ ਰੂਹਾਨੀ ਦੁਨੀਆਂ ਵਿਚੋਂ ਵੀ ਅਜ ਕਲ ਦੀ ਵਿੱਦਿਆ ਨੂੰ ਲੱਭ ਪੈਣ। ਇਹ ਗੱਲ ਤਾਂ ਹੁਣ ਭੀ ਮੰਨੀ ਜਾ ਰਹੀ ਹੈ ਕਿ ਆਪਣੇ ਤਨ ਤੇ ਮਨ ਦੀ ਮਜ਼ਬੂਤੀ ਰੋਗਾਂ ਦਾ ਮੁਕਾਬਲਾ ਕਰਦੀ ਤੇ ਉਹਨਾਂ ਨੂੰ ਦਲਦੀ ਤੇ ਜਿੱਤਦੀ ਹੈ, ਇਸੀ ਤਰ੍ਹਾਂ ਰੋਗ ਦੇ ਕਾਰਣਾਂ ਵਿਚ ਭੀ ਕੋਈ ਜਿਰਮਾਂ ਵਾਂਙੂ ਇਸ ਤੋਂ ਭੀ ਸੂਖਮ ਕੋਈ ਹੋਰ ਗੱਲ ਹੋਵੇ, ਇਹ ਪਤਾ ਲੱਗਣਾ ਸੰਭਵ ਹੈ। ਪੁਰਾਤਨ ਹਿੰਦੀ ਵਿਦਵਾਨ ਤੇ ਤਪੱਸ੍ਵੀ ਲੋਕ ਇਹ ਗਲ ਮੰਨਦੇ ਸਨ ਕਿ ਰੋਗਾਂ ਦੇ ਕਾਰਣ ਨੀਵੇਂ ਕਿਸਮ ਦੀਆਂ ਅਦ੍ਰਿਸ਼ਟ ਰੂਹਾਨੀ ਵਜਕਤੀਆਂ ਭੀ ਹਨ।

ਆਵਹਿ ਸੰਗਤਿ ਉਰ ਹਰਖਾਤੀ॥੩॥ ਏਕ ਦਿਵਸ ਮਹਿੰ ਮੇਲੋ ਹੋਇ। ਬਹੁ ਦੇਸ਼ਨਿ ਪੁਰਿ ਸੰਗਤਿ ਜੋਇ।ਰਾਵਰ ਕੀ ਰਜਾਇ ਬਨਿ ਜੈ ਹੈ।ਦੂਰਿ ਦੂਰਿਕੇ ਸਿੱਖ ਮਿਲੈ ਹੈਂ"॥੪॥ਸੁਨਿ ਸ੍ਰੀ ਅਮਰ ਸੁ ਭਏ ਪ੍ਰਸੰਨ। ਕਹਜੋ ਬਾਕ'ਪਾਰੋ ਤੁਮ ਧੰਨ। ਪਰਉਪਕਾਰ ਬਿਚਾਰਨ ਕਰੈਂ। ਸਿੱਖ ਅਨੇਕ ਮਿਲਹਿੰ ਨਿਸ-ਤਰੈਂ॥੫॥ਜੋ ਤੁਮ ਚਿਤਵੀ ਮਮ ਚਿਤ ਸੋਏ।ਸਗਰੇ ਆਵਹਿੰ ਦਿਵਸਬਸੋਏ[1]। ਸਭਿ ਸਿੱਖਨ ਕੋ ਲਿਖਹੁ ਪਠਾਵਹੁ। ਗੁਰ ਦਰਸ਼ਨ ਕੋ ਇਕਠੇ ਆਵਹੁ" ॥੬॥ਤਬਿ ਪਾਰੋ ਨੇ ਲਿਖਿ ਪਰਵਾਨੇ। ਪਠੇ ਪੁਰਨਿ ਜਹਿੰ ਜਹਿੰ ਸਿਖ ਜਾਨੈ। ਸੁਨਤਿ ਹੁਕਮਨਾਮਾ ਗੁਰਕੇਰਾ। ਸਿੱਖਨ ਕੇ ਚਿਤਚਾਉ ਘਨੇਰਾ ॥੭॥ ਰਹੇ ਉਡੀਕਤਿ ਪੁਨ ਸਭਿ ਕੋਏ।ਪਹੁੰਚਹਿੰ ਗੁਰਢਿਗ ਦਿਵਸ ਬਸੋਏ।ਦਿਨਪ੍ਰਤਿ ਵਧਤਿਰਹਤਿ ਬਡਭਾਉ।ਗੁਰਦਰਸ਼ਨ ਕੋ ਚੌਗੁਨ ਚਾਉ॥੮॥ਬੀਤੀਸਿਸੁਰ[2] ਬਸੰਤ ਪ੍ਰਕਾਸ਼ਾ। ਸੁਮਨ ਸੁ ਬਨ ਉਪਬਨਹਿੰ ਬਿਕਾਸਾ[3]। ਬਹੁਤੀ ਉਸਨ[4] ਨ ਸੀਤਲਤਾਈ। ਚਲਨ ਪੰਥ ਕੋ ਹੈ ਸੁਖਦਾਈ॥੯॥ ਜਹਿੰ ਜਹਿੰ ਸਤਿਗੁਰ ਕੇ ਸਿਖ ਬ੍ਰਿੰਦੇ। ਦਰਸ਼ਨ ਕੋ ਉਮਗੇ ਆਨੰਦੇ। ਬੰਧੇ ਟੋਲ ਸੰਗਤਾਂ ਆਈ। ਚਹੁੰ ਦਿਸ਼ ਤੇ ਵਸਤੂ ਗਨ ਲਯਾਈ॥੧੦॥ ਆਨਿ ਸਭਿਨ ਗੁਰੁ ਦਰਸ਼ਨ ਹੇਰਾ।ਮੇਲਾ ਮਿਲਿਕੈ ਭਯੋ ਬਡੇਰਾ।ਜਥਾ ਚਕੋਰ ਹੋਇ ਸਮੁਦਾਯਾ। ਸ੍ਰੀ ਸਤਿ-ਗੁਰ ਨਿਸਪਤਿ[5] ਦਰਸਾਯਾ ॥੧੧॥ਗੋਇੰਦਵਾਲ ਬਿਸਾਲ ਸੁ ਭੀਰ।ਦਰਸੈਂ ਵਾਰ ਨ ਪਾਵਹਿੰ ਤੀਰ[6]। ਪਾਇਨ ਪਾਸ ਉਪਾਇਨ ਧਰਿ ਧਰਿ। ਆਵਹਿੰ

---

[1]ਬਸੋਏ ਦਾ ਆਮ ਅਰਥ ਵਿਸਾਖੀ ਲੈਂਦੇ ਹਨ, ਪਰ ਕਈ ਥਾਈਂ (ਲਹਿੰਦੇ ਵਲ) ਇਹ ਪਦ ਬਰਸਾਤ ਲਈ ਵਰਤੀਂਦਾ ਹੈ। ਰਾਸ ੫ ਅੰਸੂ ੩੮ ਅੰਕ ੧੦, ਰਾਸਿ ੬ ਅੰਸੂ ੫੭ ਅੰਕ ੨੯ ਤੇ ਰਾਸਿ ੧੦ ਅੰਸੂ ੪ ਅੰਕ ੪ ਵਿਚ ਤੇ ਇਥੋਂ ਦੀਆਂ ਅਗਲੀਆਂ ਤੁਕਾਂ ਦਸਦੀਆਂ ਹਨ ਕਿ ਭਾਈ ਸੰਤੋਖ ਸਿੰਘ ਜੀ ਇਸ ਨੂੰ ਵਿਸਾਖੀ ਲਈ ਵਰਤ ਰਹੇ ਹਨ, ਪਰ ਅੰਕ ੨੭ ਵਿਚ ਜੋ ਦਸਿਆ ਹੈ ਕਿ ਮੇਲੇ ਦੀ ਰੀਤ ਟੋਰੀ ਤੇ ਪ੍ਰਗਟ ਕੀਤਾ ਕਿ ਇਹ ਹੁਣ ਸਦਾ ਹੋਵੇਗਾ। ਤੇ ਜੋ ਮੇਲਾ ਹੁਣ ਸਦਾ ਗੋਇੰਦਵਾਲ ਵਿਚ ਹੁੰਦਾ ਹੈ, ਇਸ ਨੂੰ ਭੱਕੀਏ ਤਾਂ ਮੇਲਾ ਤੇ ਜੱਗ ਗੋਇੰਦਵਾਲ ਹੁਣ ਤਕ ਬਰਸਾਤ ਵਿਚ ਅਰਥਾਤ ਭਾਦਰੋਂ ਦੇ ਮਹੀਨੇ ਪੂਰਨਮਾਸ਼ੀ ਨੂੰ ਹੁੰਦੇ ਹਨ। ਚਾਹੇ ਇਸ ਨੂੰ ਹੁਣ ਗੁਰੂ ਪਯਾਨੇ ਨਾਲ ਜੋੜਦੇ ਹਨ ਪਰ ਮੇਲਾ ਜਾਰੀ ਹੈ, ਜੱਗ ਹੁਣ ਤਕ ਹੁੰਦਾ ਹੈ। ਇਸੇ ਅੰਸੂ ਦੇ ਅੰਕ ੨੭ ਵਿਚ ਕਵੀ ਜੀ ਥੀ 'ਹੁਇ ਅਬਿ ਨੀਤਿ' ਕਹਿੰਦੇ ਹਨ, ਸੋ ਮੁਮਕਿਨ ਹੈ ਕਿ ਏਥੇ ਵਸੋਏ ਦਾ ਭਾਵ ਬਰਸਾਤ ਹੋਵੇ। [2]ਪਤ ਝੜ ਰੁੱਤ। [3]ਫੁਲ ਬਣਾਂ ਤੇ ਬਗੀਚਿਆਂ ਵਿਚ ਖਿੜੇ। [4]ਗਰਮੀ। [5]ਚੰਦਰਮਾ। [6]ਉਤਾਰ ਪਾਰ ਦਾ ਕੰਢਾ ਨਹੀਂ ਪਾਈਦਾ ਸੰਗਤ ਬਿਅੰਤ ਜੁੜੀ। (ਅ) ਨਜੀਕ ਹੋਕੇ ਦਰਸ਼ਨ ਕਰਨ ਦੀ ਵਾਰੀ ਨਹੀਂ ਮਿਲਦੀ।

ਜਾਹਿੰ ਬੰਦਨਾ ਕਰਿ ਕਰਿ॥੧੨॥ਸਿਖ ਅਨੇਕ ਦੇਗ ਕੋ ਲਾਰੇ॥ਕਰਹਿੰ ਪਾਕ ਸਿਧ ਉਰ ਅਨੁਰਾਗੇ॥ਕੇਤਿਕ ਨੀਰ ਆਨਿਬੋ ਕਰਿਹੀਂ। ਸੰਗਤਿ ਕੋ ਸੇਵਹਿੰ ਹਿਤ ਧਰਿਹੀਂ॥੧੩॥ਮਹਾਂ ਕੁਲਾਹਲ ਮੇਲਾ ਹੋਵਾ॥ਹਰਖਤਿ ਸੰਗਤਿ ਦੀਰਘ ਜੋਵਾ[1]। ਕਰਹਿੰ ਪਰਸਪਰ ਭਾਉ ਬਿਸਾਲਾ। ਉਚਰਹਿੰ ਮਿਲਿ ਗੁਰ ਕੋ ਜਸੁ ਜਾਲਾ॥੧੪॥ ਅਤਿ ਅਨੰਦ ਸੰਗਤਿ ਮਹਿੰ ਹੋਇ॥ਸਖਿ ਮੇਲੇ ਕੋ ਲਹਿ ਸਭਿ ਕੋਇ। ਕਿਤਿਕ ਸਮੋ ਬੀਤਨੋ ਜਬਿ ਜਾਨਨੋ। ਸ਼੍ਰੀ ਸਤਿਗੁਰ ਕਿਰਪਾਲ ਬੁਖਾਨਨੋ॥੧੫॥'ਰਾਮਦਾਸ ਕੋ ਚਿਰ ਬਹੁ ਹੋਵਾ॥ਕਹਾਂ ਗਯੋਹਮ ਨਿਕਟਿ ਨ ਜੋਵਾ'।ਸੇਵਕ ਬੱਲੂ ਕਹਨੋ ਸੁਨਾਇ॥'ਸੰਗਤਿ ਕੀ ਬਹੁ ਸੇਵ ਕਮਾਇ ॥੧੬॥ ਦੇਗ ਤਯਾਰ ਕਰਿ ਦੇਹਿ ਅਹਾਰਾ॥ਪੰਕਤਿਕੋ ਬਿਠਾਇ ਇਕ ਸਾਰਾ॥ਸੀਤਲ ਜਲ ਕੋ ਭਰਿ ਭਰਿ ਲਯਾਵੈ। ਸੂਝਿ ਬੂਝਿ ਸੰਗਤਿ ਕੋ ਪਯਾਵੈ ॥੧੭॥ ਛੁਧਾ ਪਿਪਾਸਾ ਸਭਿ ਕੀ ਹਰੈ। ਬਾਂਛਤ ਸਿੱਖਨਿ ਦੈਬੋ ਕਰੈ। ਕਰ ਮਹਿੰ ਗਹੈ ਬੀਜਨਾ ਫੇਰਾ॥ਬਾਯੁ ਕਰਤਿ ਉਸ਼ਨ ਬਹੁ ਹੇਰਾ॥੧੮॥ਸਭਿ ਸੰਗਤਿ ਕੋ ਖੁਸ਼ੀ ਕਰੈਤਾ॥ਇਤ ਉਤ ਫਿਰਕੈ ਸੇਵ ਬੁਝੈਤਾ[2]।ਚਹੈ ਜੁ ਦੇਹਿ ਅਹਾਰਕਿ ਪਾਨੀ॥ ਇਸ ਪ੍ਰਕਾਰ ਕੀ ਸੇਵਾ ਠਾਨੀ ॥ ੧੯ ॥ ਯਾਂ ਤੇ ਨਹਿੰ ਆਵਨ ਤਿਸ ਕੇਰਾ। ਰਹਨੋ ਰੁਕਨੋ ਜਹਿੰ ਕਾਜ ਬਡੇਰਾ[3]। ਸੁਨਿ ਸ਼੍ਰੀ ਸਤਿਗੁਰ ਅਮਰ ਪ੍ਰਸੰਨ। ਕਹਨੋ ਕਿ'ਰਾਮਦਾਸ ਹੈ ਧੰਨ ॥੨੦॥ ਜਿਨ ਸੰਗਤਿ ਕੀ ਸੇਵਾ ਕਰੀ॥ਹਮਰੇ ਹਿਤ ਇਮਿ ਪ੍ਰੀਤੀ ਧਰੀ। ਦੁਲਭ ਪਦਾਰਥ ਹੋਇ ਨ ਕੋਇ[4]। ਨੌ ਨਿਧਿ ਸਿਧਿ ਪਾਏ ਹੈ ਸੋਇ॥੨੧॥ਸਿਖ ਮੇਰੇ ਸੇਵੇ ਅਨੁਰਾਗ[5]॥ਅਪਰ ਨ ਇਸਤੇ ਕੋ ਬਡਿਭਾਗ। ਜਗ ਮਹਿੰ ਬੰਸ ਬਿਸਾਲ ਜੁ ਇਸਕੋ। ਪੂਜਮਾਨ ਹੋਵਹਿ ਚਹੁੰ ਦਿਸ਼ ਕੋ ॥੨੨॥ ਜੋ ਨਰ ਮਮ ਸੰਗਤਿ ਕੋ ਸੇਵਹਿ॥ਹਲਤ ਪਲਤ ਮਹਿੰ ਸ਼ੁਭ ਫਲ ਲੇਵਹਿ। ਮੋਰ[6] ਮਹਾਤਮ ਜੋਤਿਕ ਅਹੈ। ਰਾਮਦਾਸ ਜਾਨਹਿ ਫਲ ਲਹੈਂ ॥ ੨੩ ॥ ਦੁਇ ਲੋਕਨਿ ਮਹਿੰ ਜੋ ਪਦ ਊਚੇ। ਰਾਮਦਾਸ ਤਹਿੰ ਜਾਇ ਪਹੁਚੇ॥ਜਗ ਮਹਿੰ ਪ੍ਰਗਟ ਪ੍ਰਕਾਸ਼ੁ ਕਰਹਿੰਗੇ*॥ਇਸ ਪੀਛੇ ਸਿਖ ਬ੍ਰਿੰਦ ਤਰਹਿੰਗੇ' †॥੨੪॥ਇੱਤਯਾਦਿਕ ਬਹੁ ਜਸ ਕੋ ਕਹਨੋ॥ਇਹੁ ਲਾਯਕ ਸਤਿਗੁਰ ਨੇ ਲਹਨੋ। ਬਹੁਤ ਸੰਗਤਾਂ ਭਈ ਇਕੱਤ੍ਰ। ਗੁਰ ਭਾਈ ਪ੍ਰੇਮੀ ਭਏ ਮਿੱਤ੍ਰ

[1] ਬੜਾ (ਮੇਲਾ) ਵੇਖਕੇ। [2] ਸੇਵਾ ਪੁੱਛਦਾ ਹੈ। [3] ਉਸ ਨੂੰ ਕੋਈ ਪਦਾਰਥ ਦੁਰਲੱਭ ਨਹੀਂ ਹੋਵੇਗਾ। ਭਾਵ ਸੁਲਭ ਪ੍ਰਾਪਤ ਹੋਵੇਗਾ। [4] ਪ੍ਰੇਮ ਕਰਕੇ ਸੇਵੇ। [5] ਸਾਡੀ (ਸੇਵਾ ਦਾ)।

*ਪਾਃ—ਕਰਹਿਗੋ। †ਪਾਃ—ਤਰਹਿਗੋ।

॥੨੫॥ਗੁਰ ਸਮ ਸਿਖ ਕੋ ਸਿਖ ਮਿਲ ਸੇਵਹਿੰ। ਚਰਨ ਧੋਇ ਚਰਨਾਂਮ੍ਰਿਤ ਲੇਵਹਿੰ। ਸਗਲ ਨਗਰ ਕਿਰਤਨ ਧੁਨਿ ਹੋਇ। ਵਾਹਿਗੁਰੂ ਸਿਮਰਹਿ ਸਭਿ ਕੋਇ॥੨੬॥ ਤਿਸ ਦਿਨ ਤੇ ਮੇਲੇ ਕੀ ਰੀਤਿ। ਕਰੀ ਬਿਦਤਿ ਗੁਰ 'ਹੁਇ ਅਬਿ ਨੀਤਿ'[1]। ਪਿਖਿ ਪ੍ਰਭਾਉ[2] ਸਤਿਗੁਰ ਬਡਿਆਈ। ਨਿੰਦਕ ਦੁਸ਼ਟ ਮਹਾਂ ਦੁਖ ਪਾਈ ॥ ੨੭ ॥ ਮੇਲਾ ਬਿਛੁਰੇ ਪੁਰਿ ਪੁਰਿ ਗਏ। ਗੁਰੂ ਬ੍ਰਿਤਾਂਤ ਸੁਨਾਵਤਿ ਭਏ। 'ਪੰਥ ਨਵੀਨ ਪ੍ਰਕਾਸ਼ਨ ਕਰਸੋ। ਭੇਦ ਬਰਨ ਜਾਤੀ ਪਰਹਰਸੋ॥੨੮॥ਚਤੁਰ ਬਰਨ ਇਕ ਦੇਗ਼ ਅਹਾਰਾ।ਇਕਸਮਸੇਵਹਿੰ ਧਰਿ ਉਰ ਪਯਾਰਾ। ਚਰਨਾਂਮ੍ਰਿਤ ਕੋ ਦੇ ਸਿਖ ਕਰੈਂ[3]।ਵਾਹਿਗੁਰੂ ਸਿਮਰਹਿੰ ਹਿਤ ਧਰੈਂ' ॥੨੯॥ਸੁਨਿ ਖੱਤ੍ਰੀ ਦਿਜ ਗਨ ਅੱਗਯਾਨੀ[4] ਪਰਮ ਅਭਗਤ ਜਾਤਿ ਅਭਿਮਾਨੀ।ਜਰਹਿਨ[5]ਗੁਰਕੀ ਸਿਫਤਿ ਉਦਾਰਾ।ਕਹੈਂ ਸੁ[6]ਕਯਾਪਰਪੰਚ ਪਸਾਰਾ?' ॥ ੩੦ ॥ ਇਕ ਦਿਨ ਮਿਲਿ ਸਭਿ ਮਸਲਤ ਕਰੀ। 'ਇਹ ਤੋ ਰੀਤਿ ਬੁਰੀ ਜਗ ਪਰੀ।ਅਬਿ ਦਿਜ ਕੋ ਨਹਿੰ ਮਾਨਹਿ ਕੋਇ। ਖੱਤ੍ਰੀ ਧਰਮ ਨਸ਼ਟ ਸਭਿ ਹੋਇ॥੩੧॥ਚਤੁਰ ਬਰਨ ਕੋ ਇਕ ਮਤ ਕਰਯੋ। ਭ੍ਰਿਸ਼ਟ ਹੋਇ ਜਗ ਧਰਮ ਪ੍ਰਹਰਯੋ।ਇਕ ਥਲ ਭੋਜਨ ਸਭਿ ਕੋ ਖਈ*।ਸ਼ੰਕਰਿ ਬਰਨ[7]ਪ੍ਰਜਾ ਅਬਿ ਭਈ॥੩੨॥ ਦੇਵ ਪਿਤਰ ਕੀ ਮਨਤਾ ਛੋਰੀ। ਸਭਿ ਮਿਰਯਾਦ ਜਗਤ ਕੀ ਤੋਰੀ[8]। ਅਬਿ ਉਪਾਇ ਇਕ ਕਰਨ ਪੁਕਾਰ[9]। ਬਰਜਹਿ ਪਾਤਸਾਹਿ ਇਸ ਵਾਰ[10]॥੩੩॥ ਇਮ ਮਸਲਤ ਕਰਿ ਇਕਠੇ ਹ੍ਵੈ ਕੈ। ਦਿਜ ਖੱਤ੍ਰੀ ਮੁਖਿ[11] ਅਤਿ ਦੁਖ ਪੈਕੈ†। ਲਵਪੁਰਿ ਗਏ ਫਿਰਾਦੀ[12] ਸਾਰੇ। ਢਿਗ ਅਕਬਰ ਕੇ ਜਾਇ ਪੁਕਾਰੇ ॥੩੪॥ 'ਤੁਮ ਮਿਰਯਾਦਾ ਰਾਖਨ ਹਾਰੇ। ਬਿਗਰਤਿ ਕੋ ਜਗ ਦੇਤਿ ਸੁਧਾਰੇ। ਗੋਇੰਦਵਾਲ ਅਮਰ ਗੁਰੁ ਹੋਵਾ। ਭੇਦ ਬਰਨ ਚਾਰਹੁੰ ਕਾ ਖੋਵਾ ॥੩੫॥ ਰਾਮ ਗਾਇਤ੍ਰੀ ਮੰਤ੍ਰ ਨ ਜਪੈ।ਵਾਹਿਗੁਰੂ ਕੀ ਥਾਪਨ ਥਪੈ[13]।—ਜੁਗ ਚਾਰਹੁੰ ਮਹਿੰ ਕਹੀਂ ਨ ਹੋਈ। ਜਿਮਿ ਮਿਰਯਾਦ ਬਿਗਾਰੀ ਸੋਈ ॥ ੩੬॥ਸ੍ਰੁਤਿ ਸਿੰਮ੍ਰਿਤਿ ਕੇ ਰਾਹੁ ਨ ਚਾਲੇ।ਮਨ ਕੋ ਮਤਿ ਕਰਿ ਭਏ ਨਿਰਾਲੇ।

---

[1]ਹੁਣ ਸਦਾ (ਇਹ ਰੀਤ) ਹੋਵੇਗੀ।[2]ਪ੍ਰਤਾਪ।[3]ਸਿੱਖ ਬਣਾਂਵਦੇ ਹਨ।[4]ਅਗਯਾਨੀ ਖੱਤ੍ਰੀ ਤੇ ਪੰਡਤ ਸਮੂਹ ਸੁਣਕੇ। [5]ਸਹਾਰਦੇ ਨਹੀਂ। [6]ਸਭ ਕਿਸੇ ਨੂੰ ਖੁਵਾਂਦੇ ਹਨ। [7]ਜਾਤ ਭੇਦ ਦਾ ਨਾਂ ਰਹਿਣਾ, ਜਾਤਾਂ ਦਾ ਰਲ ਮਿਲ ਜਾਣਾ। [8]ਤੋੜ ਦਿੱਤੀ। [9](ਬਾਦਸ਼ਾਹ ਪਾਸ) ਫਰਿਯਾਦ ਕਰਨ ਦਾ ਹੈ। [10]ਇਸ ਰੀਤੀ ਤੋਂ। [11]ਅਗੂ। [12]ਪੁਕਾਰ ਕਰਨ ਵਾਲੇ ਹੋਕੇ। [13]ਰਚਨਾ ਰਚਦੇ ਹਨ।

*ਪਾ:—ਥਿਈ। †ਪਾ:—ਦਿਜ ਖੱਤ੍ਰੀ ਮੁਖ ਮੁਖਿ ਦੁਖਿ ਪੈਕੈ।

ਹਮਰੀ ਕਰਹੁ ਅਦਾਲਤ[1] ਏਹੀ। ਦ੍ਰਿੜ ਹੁਇ ਧਰਮ ਸੁ ਰਾਜ ਬ੍ਰਿਧੇਹੀ[2] ॥੬੭॥ਪਸਰ ਜਾਇ[3] ਸਭਿ ਜਗਤ ਬਿਸਾਲਾ। ਪੁਨ ਮੁਸ਼ਕਲ ਇਹੁ ਟਲਹਿ ਨ ਟਾਲਾ[4]। ਸੁਨਿ ਅਕਬਰ ਨੇ ਦੀਨ ਦਿਲਾਸਾ। 'ਕਰਹੁੰ ਨਸਾਉਂ ਰਾਖਹੁ ਭੁਰਵਾਸਾ॥੬੮॥ਤਿਨ ਕੋ ਇਸ ਥਲ ਲੇਹਿੰ ਬੁਲਾਈ। ਸਭਿ ਬਿਧਿ ਬੂਝਹਿੰ ਬਿਚ ਸਮੁਦਾਈ[5]। ਅਪਨੀ ਬਾਤ ਤਬਹਿ ਤੁਮ ਕਹੋ। ਦੋਨਹੁ ਕੀ ਸੁਨਿ ਹੈਂ ਜਿਮ ਲਹੋ[6] ॥ ੬੯ ॥ ਝੂਠ ਸਾਚ ਤਬਿ ਕਰਹਿੰ ਨਿਤਾਰਾ। ਸੁਨਿ ਕੈ ਸਭਿ ਸੈਥਾਦ[7] ਤੁਮਾਰਾ।ਕਰੋਂ ਅਦਾਲਤ ਨੀਕੇ ਬੈਸਾਬਹੁ ਪੁਰਿ ਕੇ ਮੁਖਿ ਮੁਖਿ ਤੁਮ ਹੈਸ[8]॥੭੦॥ਇਮਿ ਸੁਨ ਸਗਰੇ ਲਵਪੁਰਿ ਰਹੇ।–ਗੁਰ ਕੋ ਮਤਿ ਮੋਰਹਿੰ–ਚਿਤ ਚਹੈਂ[9]। ਦਿਜ ਖੱਤ੍ਰੀ ਸੁ ਜਾਤਿ* ਅਭਿਮਾਨੀ। ਭਏ ਇਕੱਤ੍ਰ ਦ੍ਵਜਨ ਅਨਜਾਨੀ†॥੭੧॥ਕੇਤਿਕ ਦਿਨ ਮਹਿੰ ਅਕਬਰ ਸ਼ਾਹੁ। ਲਿਖਿ ਪਰਵਾਨਾ ਭੇਜਨੋ ਪਾਹੁ[10]।'ਤੁਮ ਪਰ ਭਏ ਫਿਰਾਦੀ ਆਇਬਹੁ ਪੁਰਿਕੇ ਨਰ ਹੈ ਸਮੁਦਾਇ॥੭੨॥ ਕਰਹੁ ਜਬਾਬ ਦਿਹੀ ਇਨ ਸੰਗ‡। ਨਾਤੁਰ ਇਨਕੇ ਚਾਲਹੁ ਢੰਗ'। ਪਰਵਾਨਾ ਸਤਿਗੁਰ ਪਹਿ ਆਯੋ । ਸੁਨਨੋ ਸ਼੍ਰਵਨ–ਹਮ ਸ਼ਾਹੁ ਬੁਲਾਯੋ–॥ ੭੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਦਿਜ ਬਾਹਜ ਫਰਿਆਦੀ' ਪ੍ਰਸੰਗ ਬਰਨਨੰ ਨਾਮ ਤੀਨ ਚੱਤ੍ਵਾਰਿੰਸਤੀ ਅੰਸੂ ॥ ੪੩ ॥

੪੪. [ਸ਼੍ਰੀ ਰਾਮਦਾਸ ਜੀ ਦਾ ਅਦਾਲਤ ਵਿਚ ਜਾਣਾ ਤੇ ਮੁੜਦੀ ਵਾਰੀ ਸ਼ਰਧਾ ਦੇ ਬਸਤ੍ਰ ਤੇ ਕੁਰੱਤਾ ਅੰਬ ਭੇਟਾ ਕਰਨਾ]

ਦੋਹਰਾ ॥ ਸੁਨਿ ਪਰਵਾਨਾ ਸ਼ਾਹੁ ਕੋ ਸਤਿਗੁਰ ਕਰਨੋ ਬਿਚਾਰ।–ਕੋ ਲਾਯਕ ਤਹਿੰ ਭੇਜਿਬੇ ਬੋਲੈ[11] ਸਭਾ ਮਝਾਰ ॥੧॥ ਚੌਪਈ॥ਅਜਰ ਜਰਨ ਅਰ ਚਤੁਰ ਮਹਾਨਾ। ਕਹਨਿ ਸੁਨਨਿ ਗਤਿ ਜਾਨਹਿ ਨਾਨਾ। ਜਥਾ ਜੋਗ ਪ੍ਰਸ਼ਨੋਤਰ ਕਰੈ। ਕੂਰੇ ਬਨਹਿੰ ਪੁਕਾਰ ਜਿ ਧਰੈ[12]–॥ ੨ ॥ ਸਭਿ ਬਿਧਿ ਕੋ ਲਾਯਕ ਮਨ ਜਾਨਾ। ਰਾਮਦਾਸ ਗੁਨ ਮਨਹੁ ਖਜ਼ਾਨਾ। ਨਿਕਟਿ ਹਕਾਰਨੋ ਲੀਨ ਬਿਠਾਇ।ਹਿਤ ਸੋਂ ਨੀਕੇ ਤਿਹ ਸਮਝਾਇ॥੩॥'ਹੇ ਸੁਤ!ਦਿਜ ਖੱਤ੍ਰੀ ਕੁਲ-

---

[1]ਇਨਸਾਫ। [2](ਆਪ ਦਾ) ਰਾਜ ਵਧੇਗਾ। [3]ਭਾਵ, ਇਹ ਨਵੀਂ ਮਿਰਯਾਦਾ ਜੋ ਫੈਲ ਜਾਏਗੀ। [4]ਹਟਾਇਆਂ ਨਾ ਹਟੇਗੀ (ਇਹ ਚਾਲ)। [5]ਸਾਰਿਆਂ ਦੇ ਵਿਚ ਪੁੱਛਾਂਗੇ। [6]ਜਿਵੇਂ ਜਾਣਾਂਗੇ। [7]ਬਗੜ੍ਹਾ। [8]ਮੁਖੀਏ ਮੁਖੀਏ ਤੁਸੀਂ ਹੋ। [9]ਚਿੱਤੋਂ ਚਾਹੁੰਦੇ ਹਨ ਕਿ ਗੁਰੂ ਜੀ ਦੇ ਚਲਾਏ ਮਤ ਨੂੰ ਮੋੜ (ਭਾਵ ਬੰਦ ਕਰਾ) ਦੇਈਏ। [10](ਗੁਰੂ ਜੀ ਦੇ) ਪਾਸ। [11]ਜੋ ਬੋਲਣਾ ਜਾਣੇ। [12]ਪੁਕਾਰ ਕਰਨ ਵਾਲੇ ਝੂਠੇ ਪੈ ਜਾਣ।

*ਪਾ:–ਜੁ ਜਾਤ।

†ਪਾ:–ਅੱਗਜਾਨੀ।

‡ਪਾ:–ਕਰਹੁ ਜਵਾਬ ਆਇ ਹੈ ਸੰਗ।

ਵਾਨ। ਗਏ ਪੁਕਾਰੂ ਜਾਤਿ ਗੁਮਾਨ[੧]। ਹਮ ਕੋ ਦੇਖਿ ਸਕਹਿੰ ਨਹਿ ਸੋਇ। ਅੱਗ੍ਯਾਨੀ ਮਤਿ ਮੂਰਖ ਹੋਇ॥੪॥ਬਹੁ ਪੁਰਿ ਕੇ ਮਿਲਿ ਗਏ ਫਿਰਾਦੀ॥ਮਤ-ਸਰ ਕਰਿ ਮਿਥ੍ਯਾ ਅਪਵਾਦੀ[੨]। ਬੀਚ ਕਚਹਿਰੀ ਕੇ ਸੰਬਾਦ। ਕਹਿ ਕਹਿ ਜੀਤਹੁ ਧਰਿ ਅਹਿਲਾਦ॥੫॥ ਜਿਮਿ ਬੂਝਹਿੰ ਤਿਮ ਦੇਹੁ ਜਥਾਥ। ਕਰਹੁ ਨ ਭੋਰੀ ਜਾਹੁ ਸ਼ਿਤਾਥ[੩]। ਸੁਨਤਿ ਖਰੇ ਹੁਇ ਬਿਨਤੀ ਠਾਨੀ। 'ਹੇ ਸਤਿਗੁਰ ! ਸਭਿ ਮਤਿ ਗੁਨ ਖਾਨੀ॥੬॥ਤੁਮਰੇ ਪ੍ਰੇਮਬਿਨਾ ਕੁਛ ਆਨ।ਮੈਂ ਨਹਿੰ ਜਾਨਤਿ ਕਹਾਂ ਬਖਾਨ[੪]। ਗਾਇੱਤ੍ਰੀ ਸ਼੍ਰੁਤਿ ਸਿੰਮ੍ਰਿਤਿ ਸਾਰ। ਪਠੇ ਨ ਕਥਹੂੰ ਕਰੇ ਬਿਚਾਰ[੫]॥੭॥ਆਗ੍ਯਾ ਤੁਮਰੀ ਕੋ ਅਨੁਸਾਰ।ਮੈਂ ਬੋਲੌਂ ਸੰਗ ਹੋਹਿੰ ਹਜਾਰ[੫]। ਬਿਰਦ ਲਾਜ ਤੁਮ ਕੋ ਸਭਿ ਅਹੈ। ਹਮਰੋ ਨਾਮ ਨ ਕੋਊ ਕਹੈ[੬]॥੮॥ਇਮਿ ਬਿਨਤੀ ਸੁਨਿ ਸ਼ੋਨ ਕ੍ਰਿਪਾਲ।ਕ੍ਰਿਪਾ ਦ੍ਰਿਸ਼ਟਿ ਪਿਖਿ ਕੈ ਤਿਸਕਾਲ।ਸਤਿਗੁਰ ਕਹ੍ਯੋ ਭਲੇ ਸਮਝਾਇ।'ਹੇ ਸੁਤ ਤ੍ਰਾਸ ਨ ਕੀਜਹਿ ਕਾਇ॥੯॥ ਨਿਜ ਭੁਜ ਪਿਖਹੁ ਦਾਹਿਨੀ ਜਬੈ।ਸਭਾ ਬਿਖੈ ਫੁਰ ਆਵਹਿ ਸਬੈ। ਚਾਰਹੁੰ ਬੇਦ ਭੇਦ ਕੋ ਪਾਵਹਿੰ*।ਖਟ ਸ਼ਾਸਤ੍ਰ ਵਕਤਾ ਹੁਇ ਜਾਵਹਿੰ†॥੧੦॥ਅਪਰ ਜਿ ਉਕਤਿ ਜੁਕਤਿ ਸਭਿ ਹੋਇ।ਸਾਰ ਪੁਰਾਨਨ ਕੋ[੭] ਲਖਿ ਸੋਇ।ਨਿਰਭੈ ਸਭਿ ਮਹਿੰ‡ ਕਹੀਅਹਿ ਬਾਨੀ। ਹੋ ਸੁਤ ਪ੍ਰਾਪਤਿ ਬਿਜੈ ਮਹਾਂਨੀ॥ ੧੧॥ ਸ਼ਾਸਤ੍ਰਾਨ ਕੋ ਕਰਤਾ ਜੋਇ।ਤੁਝ ਸੰਗ ਕਹੈਂ ਸਮਰਥ ਨ ਸੋਇ[੮]।ਇਹੁ ਨਰ ਬਪੁਰਨਿ ਕੀ ਕਨਾ ਗਿਨਤੀ।ਸਰਬ ਸੁਰਾਸੁਰ ਠਾਨਹਿੰ ਬਿਨਤੀ[੯]॥੧੨॥ਇਮਿ ਸੁਨਿ ਬਾਕ-ਨਿ ਧਰਜੋ ਭਰੋਸਾ।ਕਰਿ ਬੰਦਨ ਕੋ ਚਲੇ ਅਦੋਸ਼ਾ[੧੦]।ਲਵਪੁਰਿ ਅਪਨੇ ਗ੍ਰਿਹਿ ਮਹਿੰ ਗਏ।ਉਠੇ ਪ੍ਰਾਤ ਤਹਿੰ ਜਾਵਤਿ ਭਏ॥੧੩॥ ਸੁਨਿ ਅਕਬਰ ਨੇ ਸਰਬ ਹਕਾਰੇ।ਦਿਜ ਖੱਤ੍ਰੀ ਪਹੁੰਚੇ ਤਬਿ ਸਾਰੇ। ਅਪਰ ਲੋਕ ਅਰੁ ਸਭਿ ਉਮਰਾਵ। ਮਿਲਿ ਇਕਠੇ ਹੋਏ ਤਿਸ ਥਾਂਵ॥੧੪॥ ਸਭਿਨਿ ਸੰਗ ਅਕਬਰ ਨੇ ਕਹ੍ਯੋ। 'ਕੌਨ ਖੋਟ ਇਨ ਮਹੁ ਤੁਮ ਲਹ੍ਯੋ?।ਜਿਸ ਪਰ ਕਰਿ ਪੁਕਾਰ ਸਭਿ ਆਏ। ਅਪਨੋ ਧਰਮ ਕਹਹੁ ਸਮੁਝਾਏ'॥੧੫॥ਦਿਜ ਖੱਤ੍ਰੀ ਪੰਡਿਤ ਬਿਚ ਕੋਈ।ਮਤ-ਸਰ ਅਗਨਿ ਜਰਤਿ ਹੈਂ ਜੋਈ। ਸੋ ਬੋਲੇ'ਇਨ ਖੱਤ੍ਰੀ ਜਾਤਿ। ਅਪਨੋ ਪੰਥ

[੧]ਜਾਤ ਦੇ ਗੁਮਾਨ ਵਾਲੇ।[੨]ਝੂਠੇ ਨਿੰਦਕ ਈਰਖਾ ਕਰ ਰਹੇ ਹਨ।[੩](ਮੈਂ ਓਥੇ)ਕੀ ਕਹਾਂਗਾ।[੪]ਨਾ ਪੜ੍ਹੇ ਤੇ ਨਾ ਕਦੇ ਵਿਚਾਰੇ ਹੀ ਹਨ।[੫]ਮੈਂ ਬੋਲਾਂਗਾ(ਤਿਨ੍ਹਾਂ)ਨਾਲ ਜੋ ਭਾਵੇਂ ਹਜ਼ਾਰਾਂ ਹੋਣਗੇ।[੬]ਭਾਵ ਇਹ ਹੈ ਕਿ ਸਾਡਾਨਾਮ ਲੈਕੇ ਕੋਈ ਅਪਜਸ ਕਰੇ ਤਾਂ ਜੀ ਸਦਕੇ ਕਰੇ ਪੂਰੂ ਨਾਮ ਤੁਹਾਡਾਹੈ ਤੇ ਤੁਹਾਡੇ ਨਾਮ ਨਾਲ ਕੋਈਅਜੋਗ ਗੱਲ ਨਹੀਂ ਸਹੀ ਜਾ ਸਕਦੀ ਤਾਂਤੇ ਸਹਾਇਤਾ ਕਰਕੇ ਲਾਜ ਰੱਖਲੈਣੀ।[੭]ਪੁਰਾਣਾਂ ਦਾ ਸਿੱਧਾਂਤ।[੮]ਤੇਰੇ ਨਾਲ(ਪ੍ਰਸ਼ਨ ਉੱਤਰ)ਕਹਿਣ ਵਿਚ ਸਮਰੱਥ ਨਹੀਂ ਹੋਣਗੇ।[੯]ਭਾਵ ਸ਼੍ਰੀ (ਗੁਰੂ) ਰਾਮਦਾਸ ਜੀ। *ਪਾ:—ਪਾਵਹੁ। †ਪਾ:-ਜਾਵਹੁ। ‡ਪਾ:—ਨਿਭੈ ਸਭਾਂ ਮਹਿ।

ਕਰਜੋ* ਬੱਖਜਾਤ॥੧੬॥ ਬੇਦ ਰੀਤ ਕੋ ਤਜਾਗਨ ਕਰਜੋ। ਔਰੇ ਮਤ ਅਪਨੋ ਪਰਚੁਰਜੋ[1]।ਅਪਰ ਬਾਤ ਤੋ ਕਹਿਨੀ ਕਹਾਂ।ਹਿੰਦੁਨਿ ਧਰਮ ਗਾਇੱਤ੍ਰੀ ਮਹਾਂ ॥੧੭॥ਸੋ ਭੀ ਨਹਿੰ ਜਾਨਹਿੰ ਨਹਿੰ ਜਪੈਂ। ਗੁਰਬਾਨੀ ਕੁਛ ਔਰਹਿ ਥਪੈਂ[2]। ਤਬਿ ਅਕਬਰ ਨੇ ਇਨ ਦਿਸ਼ ਦੇਖਾ।'ਗਾਇੱਤ੍ਰੀ ਤੁਮ ਧਰਮ ਵਿਸ਼ੇਖਾ॥੧੮॥ ਸੋ ਭੀ ਪਠੀ ਨ ਤੁੰਮ ਨੇ ਕੈਸੇ।ਹਿੰਦੂ ਧਰਮ ਖੱਤ੍ਰੀ ਕਿਮਿ ਹੈਸੇ?'। ਰਾਮਦਾਸ ਗੁਰ ਬਚਨ ਸੰਭਾਰਾ। ਭੁਜਾ ਦਾਹਿਨੀ ਦਿਸ਼ਾ ਨਿਹਾਰਾ॥੧੯॥ਸਭਿ ਬਿੱਦਜਾ ਪ੍ਰਾਪਤ ਭੀ ਐਸੇ।ਚਿਰੰਕਾਲ ਪਠਿ ਪਾਵਹਿਜੈਸੇ[3]।ਬੋਲੇ ਰਾਮਦਾਸ ਸੰਗਜ਼ਾਹੂ। 'ਪਠਹਿੰ ਗਾਇੱਤ੍ਰੀ ਹਮ ਤੁਮ ਪਾਹੂ॥੨੦॥ਅਰਥ ਸਮੇਤਿ ਸੁਨਾਵਹਿੰ ਸਾਰੀ। ਜੋ ਆਸ਼ੈ ਹੈ ਤਾਂਹਿ ਮਝਾਰੀ।ਸਭਿ ਕੇ ਬੀਚ ਪਾਠ ਤਿਸ ਪਢੋ।ਪਾਪ ਪੁੰਨ ਸਭਿ ਇਨ [illegible][4]॥੨੧॥ਇਮਿ ਕਹਿ ਧੁਨਿ ਕੀਨਸਿ ਇਸ ਭਾਂਤਿ। ਸਕਲ ਅਰਥ ਕੋ ਕਹਿ[5] ਬੱਖਜਾਤ। 'ਓਅੰਕਾਰ' ਉਚਾਰਨ ਕਰਜੋ†। ਸੁਨਿ ਧੁਨਿ ਬਾਯੁ ਗਮਨਤਿ ਥਿਰਜੋ[6]॥੨੨॥ ਪਾਥਰ ਮ੍ਰਿਦੁਲ ਤਹਾਂ ਹੁਇ ਗਏ। ਸੁਨਿ

[1]ਪ੍ਰਚਾਰਿਆ ਹੈ, ਜਾਰੀ ਕੀਤਾ ਹੈ। [2]ਬਣਾਈ ਹੈ। [3]ਜਿਵੇਂ (ਕੋਈ) ਚਿਰ ਕਾਲ ਪੜ੍ਹਕੇ ਪ੍ਰਾਪਤ ਕਰਦਾ ਹੈ। [4]ਹਿੰਦੂ ਨਿਸਚੇ ਮੁਜਬ ਗਾਯਤ੍ਰੀ ਦਾ ਪਾਠ ਮਲੇਛ ਸਭਾ ਵਿਚ ਤੇ ਖਾਸ ਸਾਧਨ ਤੋਂ ਬਿਨਾਂ ਪੜ੍ਹਨਾਂ ਵਿਹਤ ਨਹੀਂ, ਉਸ ਨਿਸ਼ਚੇ ਵਲ ਇਸ਼ਾਰਾ ਕਰਕੇ ਸ਼੍ਰੀ ਜੇਠਾ ਜੀ ਵਜੰਗ ਨਾਲ ਇਹ ਵਾਕ ਕਹਿੰਦੇ ਹਨ। [5]ਅਰਥ ਕਹੇ ਪ੍ਰਗਟ, ਅਗੇ ਅੰਕ ੨੭ ਵਿਚ ਬੀ ਲਿਖਿਆ ਹੈ, 'ਅਰਥ ਸਹਤ ਗਾਇੱਤ੍ਰੀ ਬਖਾਨੀ'। [6]ਚਲਦੀ ਹੋਈ ਹਵਾ ਖੜੋ ਗਈ। *ਪਾ:–ਕਰਹਿ।

†ਕਵਿ ਜੀ ਇਸ ਤੋਂ ਪਹਿਲੇ ਕਹਿ ਆਏ ਹਨ ਕਿ ਗਾਯਤ੍ਰੀ ਦੀ ਧੁਨਿ ਤੇ ਅਰਥ ਪ੍ਰਗਟ ਕਰਕੇ ਦੱਸ ਦਿੱਤੇ, ( ) ਵੇਰ ਉਨ੍ਹਾਂ ਉਚਾਰਿਆ ਹੈ ਓਅੰਕਾਰ। ਇਹ ਪਦ ਸਿਖ ਲੇਖਕ ਗੁਰਬਾਣੀ ਦੇ ੧ ਓ ਲਈ ਅਕਸਰ ਵਰਤ ਲੈਂਦੇ ਹਨ। ਸੋ ਕਵਿ ਜੀ ਦਾ ਆਸ਼ਾ ਜਾਪਦਾ ਹੈ ਕਿ ਗੁਰ ਘਰ ਦੇ 'ਇਕ ਓਅੰਕਾਰ' ਦੀ ਧੁਨਿ ਸ਼੍ਰੀ ਰਾਮਦਾਸ ਜੀ ਨੇ ਕੀਤੀ ਜਿਸ ਨਾਲ ਸਭ ਸਮਾਧੀ ਹੋ ਗਏ। ਕਵਿ ਜੀ ਇਹ ਨਹੀਂ ਕਹਿੰਦੇ ਕਿ ਓਅੰਕਾਰ ਦੇ ਮਗਰੋਂ ਉਹਨਾਂ ਨੇ 'ਭੂਰ ਭਵਾ ਸ੍ਵਾਹਾ ਤੱਤ ਵਿਤਰ' ਆਦਿ ਵਾਕ ਹੋਰ ਬੀ ਕਹੇ ਜਿਸ ਤੋਂ ਇਸ ਵੇਲੇ ਗਾਯਤ੍ਰੀ ਦਾ ਉਚਾਰਨ ਸਿੱਧ ਹੋ ਸੱਕੇ, ਗਾਯਤ੍ਰੀ ਦਾ ਉਚਾਰ ਤੇ ਅਰਥ ਪਹਿਲਾਂ ਹੋ ਚੁਕਾ ਹੈ। ਵਾਰਤਕ ਮਹਿਮਾ ਪ੍ਰਕਾਸ਼ ਵਿਚ ਭੀ ਲਿਖਿਆ ਹੈ ਕਿ ਸ਼੍ਰੀ ਜੇਠਾ ਜੀ ਨੇ ਸ਼ਤਿਗੁਰੂ ਜੀ ਦਾ ਮੰਤ ਅਤੇ ਗੁਰਬਾਣੀ ਸਭਾ ਵਿਚ ਸੁਣਾਈ। ਫਰਿਆਦੀਆਂ ਨੇ ਗੁਰਬਾਣੀ ਪਰ ਉਪਰ ਛੰਦ ੧੮ ਵਿਚ ਤਰਕ ਕੀਤੀ ਹੈ। ਸੋ ਪਹਿਲਾਂ ਵਾਦੀਆਂ ਦੇ ਇਸ ਦਾਵੇ ਨੂੰ ਖੰਡਨ ਕੀਤਾ ਕਿ ਇਨ੍ਹਾਂ ਨੂੰ ਗਾਯਤ੍ਰੀ ਆਦਿ ਦੀ ਸੋਝੀ ਨਹੀਂ, ਫਿਰ ਵਾਦੀਆਂ ਦੇ ਦੂਸਰੇ ਦਾਅਵੇ ਨੂੰ ਖੰਡਨਾ ਅਵੱਸ਼ਜਨਕ ਹੈ ਕਿ ਇਨ੍ਹਾਂ ਨਵੀਂ ਬਾਣੀ ਰਚੀ ਹੈ। ਉਸ ਬਾਣੀ ਦੀ ਗੰਭੀਰਤਾ ਅਕਬਰ ਦੇ ਦਿਲ ਤੇ ਬਿਠਾਉਣੀ ਜ਼ਰੂਰੀ ਸੀ। ਦੁਇ ਕਾਰਜ ਸ਼੍ਰੀ ਜੀ ਨੇ ਕਰ ਦਿਖਾਏ ਜਿਸ ਤੋਂ ਅਕਬਰ ਨੂੰ ਨਿਸ਼ਚਾ ਹੋ ਗਿਆ ਕਿ ਵਾਦੀਆਂ ਦੀ ਪੁਕਾਰ ਝੂਠੀ ਹੈ, ਏਹ ਸ਼ਾਸਤ੍ਰ ਜਾਣਦੇ ਹਨ, ਅਰ ਗੁਰੂ ਕੀ ਗੁਰਬਾਣੀ ਸ਼ਾਸਤ੍ਰਾਂ ਤੋਂ ਬੀ ਮਹਾਨ ਉਤਮਹੈ।

ਸਭਿ ਲੋਕ ਬਿਸਮਤੇ ਭਏ। ਦ੍ਵਜ ਸੁ ਮਨ ਸਭਿ ਕੋ ਤਿਸਕਾਲ। ਤੁਸ਼ਨਿ ਪੰਙਤਿ ਕੀਨਿ ਬਿਸਾਲ॥੨੩॥ਸੀਤਲ ਰਿਦੇ ਭਏ ਸਭਿ ਕੇਰਾਪ੍ਰਗਟੀ ਪ੍ਰੀਤ ਰਹੇ ਮੁਖ ਹੇਰਿ।ਅਚਰ ਚਰੇ,ਚਰ ਅਚਰ[1] ਭਏ ਜਬਿ। ਕਮ। ਗਿਨਤੀ ਨਰ ਬਪੁਰਨ ਕੀ ਤਬਿ॥੨੪॥ਅਕਬਰ ਅਤਿ ਪ੍ਰਸੰਨ ਹੁਇਗਯੋ।ਸਭਿਨਿ ਸੁਨਾਇ ਬਖਾਨਤਿ ਭਯੋ। 'ਪਰਮੇਸ਼ੁਰ ਦਰਵੇਸ਼ ਜਿ ਦੋਊ। ਨਹੀਂ ਭੇਦ ਏਕੋ ਇਹ ਸੋਊ॥੨੫॥ਇਨ ਸੋਂ ਸਮਤਾ ਤੁਮ ਹੁਇ ਨਾਂਹੀ।ਇਹ ਸਾਚੇ ਤੁਮ ਮਿੱਥ ਮਾਂਹੀ[2]। ਬੇਦ ਪੁਰਾਨ ਕਹਯੋ ਇਨ ਕਰਯੋ[3]। ਤੁਮ ਕਹਿਬੇ ਮਾਤਰ ਮੇ ਥਿਰਯੋ[4] ॥੨੬॥ ਕਯੋਂ ਨ ਕਹਹੁ ਅਬਿ ਸਨਮੁਖ ਬਾਨੀ। ਅਰਥ ਸਹਤ ਗਾਇੱਤ੍ਰੀ ਬਖਾਨੀ। ਇਸ ਮਹਿੰ ਕਰਹੁ ਪ੍ਰਸ਼ਨ ਜੋ ਜਾਨਹੁ। ਨਾਂਹਿ ਤ ਅਬਿ ਬੰਦਨ ਕੋ ਠਾਨਹੁ' ॥੨੭॥ਪਿਖਿ ਅਕਬਰ ਕੋ ਤੇਜ ਬਿਸਾਲਾ। ਝੂਠੇ ਹੋਇ ਸਕਲ ਤਿਸ ਕਾਲਾ। ਬਾਕ ਨ ਕਿਨਹੂੰ ਉਚਾਰਨਿ ਕੀਨਾ।ਉਠਿ ਸਭਿਨੇ ਘਰ ਮਾਰਗ ਲੀਨ॥੨੮॥ ਰਾਮਦਾਸ ਕੇ ਸੰਗ ਪਿਛਾਰੀ।ਬਾਨੀ ਅਕਬਰ ਸ਼ਾਹੁ ਉਚਾਰੀ। 'ਜਗ ਕੇ ਲੋਕ ਦੁਖਹਿ ਤੁਮਿ ਹੇਰਾ।ਅਨਿਕ ਭਾਂਤਿ ਕੀ ਨਿੰਦਾ ਟੇਰਿ॥੨੯॥ਯਾਂਤੇ ਸਭਿਹਿਨਿ ਕੋ ਮਨ ਰਾਖਨਿ।ਮਮ ਦਿਸ਼ ਤੇ ਗੁਰ ਸੋਂ ਕਰਿ ਭਾਖਨਿ[5]।ਕਰਨਿ ਤੀਰਥਨ ਕੋ ਇਸ਼ਨਾਨਾ।ਅੰਗੀਕਾਰ ਕਰਹਿੰ ਰੁਚਿਠਾਨਿ*॥੩੦॥ ਤੁਮ ਹੋ ਬਡੇ ਰਖਹੁ ਮਿਰਜਾਦਾ।ਅਰ ਸਭਿਹਿਨਿ ਕੋ ਮਿਟਹਿ ਬਿਬਾਦਾ[6]। ਤੀਰਥ ਪਾਵਨ ਤੁਮ ਤੇ ਹੋਇੰ। ਮੂਰਖ ਨਰ ਨਹਿੰ ਜਾਨਹਿ ਕੋਇ' ॥ ੩੧ ॥ ਇਸ ਪ੍ਰਕਾਰ ਕਹਿ

[1]ਨਾ ਫਿਰਨ ਵਾਲੇ ਚੱਲਣ ਲਗ ਗਏ, ਤੇ ਚੱਲਣ ਵਾਲੇ ਜੜ੍ਹ ਹੋ ਗਏ। [2]ਝੂਠ (ਖਿਆਲੀ) ਵਿਚ ਹੈ। [3]ਬੇਦ ਪੁਰਾਨ ਦੇ ਕਹੇ ਤੇ (ਹਕੀਕਤ ਵਿਚ) ਇਨ੍ਹਾਂ ਨੇ (ਅਮਲ) ਕੀਤਾ ਹੈ। [4]ਟਿਕੇ ਹੋ। [5]ਭਾਵ, ਸੁਨੇਹਾ ਦੇਣਾ। [6]ਮਿਟ ਜਾਏਗਾ ਝਗੜਾ।

*ਇਹ ਗੱਲ ਗੁਰਬਾਣੀ ਦੇ ਅਨਕੂਲ ਨਹੀਂ। ਸ਼੍ਰੀ ਗੁਰੂ ਜੀ ਨੇ ਜਗਤ ਦੇ ਉਧਾਰ ਵਾਸਤੇ ਤੀਰਥਾਂ ਤੇ ਜਾਣਾ ਕੀਤਾ ਸੀ, ਸ਼੍ਰੀ ਗੁਰੂ ਰਾਮਦਾਸ ਜੀ ਦਾ ਆਪਣਾ ਵਾਕ ਹੈ। ਯਥਾ:— 'ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥' ਮਹਿਮਾ ਪ੍ਰਕਾਸ਼ ਤੋਂ ਪਤਾ ਲੱਗਦਾ ਹੈ ਕਿ ਅਕਬਰ ਗੁਰੂ ਜੀ ਦੀ ਅਲੂਹੀਯਤ ਨੂੰ ਮੰਨ ਗਿਆ ਤੇ ਰੀਗਾ ਜਾਣਾ ਉਸ ਨੇ ਮੂਰਖ ਰਸਮ ਪ੍ਰਸਤੀਆਂ ਨੂੰ ਸੱਚਾ ਗਿਆਨ ਦਾਨ ਦੇਣ ਵਾਸਤੇ ਆਖਿਆ, ਯਥਾ:—ਤਬ ਕਹਿਓ ਅਕਬਰ ਸ਼ਾਹੁ। ਸਭਿ ਲੋਕ ਨਿਜ ਗ੍ਰਹ ਜਾਉ। ਯਹਿ ਫਕਰ ਮੋਲਾ ਜਾਤ। ਨਹੀਂ ਚਲੇ ਇਨ ਸੋਂ ਬਾਤ। ਮੋਲਾ ਵਲੀ ਨਹੀਂ ਭੇਦ। ਕਿਆ ਹੋਇ ਪੜਿਐ ਬੇਦ। ਪੁਨਾ:—ਏਕ ਬਾਰ ਰੀਗਾ ਤੁਮ ਆਈਐ। ਮੂਰਖ ਲੋਗਨ ਭਰਮ ਮਿਟਾਈਐ। ਤੁਮ ਬਡੇ ਵਲੀ ਹੋ ਜਗ ਸੋਂ ਨਿਆਰੇ। ਸੁਖਦਾਈ ਸਭ ਜਗ ਕੇ ਪਿਆਰੇ।ਯਹ ਮੂਰਖ ਮਹਿਮਾ ਨਹੀਂ ਜਾਨੇ। ਮੋਲਾ ਆਪ ਫਕਰ ਕੋ ਮਾਨੇ। ਵਾਰਤਕ ਮਹਿਮਾ ਪ੍ਰਕਾਸ਼ ਵਿਚ ਅਕਬਰ ਵਲੋਂ ਤੀਰਥ ਜਾਣ ਦੀ ਪੂਰਨਾ ਹੋਈ ਨਹੀਂ ਲਿਖੀ।

ਅਕਬਰ ਸ਼ਾਹੁ। ਰਾਮਦਾਸ ਕਰਿ ਬਿਦਾ ਉਮਾਹੁ।ਇਕ ਦਿਨਅਪਨੇ ਗ੍ਰਿਹਿ ਰਹਿ ਕਰਿਕੈ। ਸ਼੍ਰੀ ਗੁਰ ਕੋ ਮਨ ਪ੍ਰੇਮ ਸੰਭਰਿ ਕੈ॥੩੨॥ਜਬਿ ਬਜਾਰ ਮਹਿੰ ਪਹੁੰਚੇ ਜਾਇ। ਬਹੁਤ ਮੋਲ ਕੇ ਬਸਤ੍ਰ ਬਿਕਾਇੰ[1]। ਅਤਿ ਸੁੰਦਰ ਕੋ ਦੇਖਨ ਲਾਗੇ।–ਇਹ ਗੁਰ ਉਚਿਤ–ਚਿਤਵਥੇ ਲਾਗੇ ॥ ੩੩ ॥–ਗਰ[2]* ਕੋ ਬਸਤ੍ਰ ਹੋਇ ਇਸ ਕੇਰਾ। ਇਹ ਊਪਰ ਕੋ ਬਨਹਿ ਬਡੇਰਾ–।ਧਨ ਢਿਗ ਨਹੀਂਮੋਲ ਜੋ ਦੇਇਂ। ਗੁਰ ਹਿਤ ਬਸਤ੍ਰ ਬਨਾਇ ਜਿ ਲੇਇਂ ॥ ੩੪ ॥ ਗੁਰ ਕੇ ਉਚਿਤ ਜਾਨਿ ਨਹਿੰ ਤਜੈ[3]। ਖਰੋ ਰਹਜੋ ਹਿਰਦੇ ਮਹਿੰ ਜਜੈ[4]। ਮਨ ਕਰਿ ਬਸਤ੍ਰ ਸੀਵਤੋ ਖਰਜੋਗਰ ਗੁਰ ਕੇ ਪਹਿਰਾਵਨ ਕਰਜੋ॥੩੫॥ਪੁਨ ਊਪਰ ਕੋ ਬਸਤ੍ਰ ਸੁਧਾਰਹਿ।ਪਹਿਰਾਵਹਿ ਗੁਰ ਧਜਾਨ ਸੁ ਧਾਰਹਿ। ਗੋਇੰਦਵਾਲ ਜਾਨਕਰਿ ਭਾਉ।ਸ਼੍ਰੀਗੁਰ ਪਹਿਰਹਿਂ ਅੰਗ ਹਿਲਾਉ[5]॥੩੬॥ਕਬਿ ਹਾਥਨ ਕੋ ਊਚੇਕਰੈਂ। ਕਬਹਿ ਤਨੀ ਬੈਧਨ[6] ਕੋ ਧਰੈਂ । ਇਤ ਉਤ ਹੋ ਕਰਿ ਦੇਹਿ ਹਿਲਾਵਹਿਂ। ਸਭਿ ਸਿਖ ਦੇਖਿ ਦੇਖਿ ਬਿਸਮਾਵਹਿਂ ॥ ੩੭ ॥ ਬੈਠੇ ਸ਼੍ਰੀ ਸਤਿਗੁਰ ਬਿਨ ਕਾਰਨ।ਇਤ ਉਤ ਤਨਿ ਕਰਿ ਭੁਜਾ ਉਸਾਰਨ[7]†। ਸਭਿਕੈ ਮਨ ਕੀ ਬੱਲੂ ਜਾਨ।ਸੰਸੈ ਜੁਤਿ ਹੁਇ ਬੁਝਨਿ ਠਾਨਿ॥੩੮॥'ਹੇਪ੍ਰਭੂ!ਸਿੰਘਾਸਨ ਪਰ ਥਿਰੋ। ਕਿਮਿ ਇਤ ਉਤ ਅੰਗਨ ਕੋ ਕਰੇ? । ਰਾਵਰਿ ਲੀਲਾ ਲਖੀ ਨ ਜਾਇ। ਕਹੀਅਹਿ ਪ੍ਰਭੁ ਚਾਹਤਿ ਸਮੁਦਾਇ' ॥੩੯॥ ਤਬਿ ਸ਼੍ਰੀ ਅਮਰ ਭਨਜੋ ਮਨ ਭਾਵਤਿ । 'ਰਾਮਦਾਸ ਮੁਹਿ ਪਟ ਪਹਿਰਾਵਤਿ । ਲਵਪੁਰਿ ਕੇ ਬਜਾਰ ਮਹਿੰ ਥਿਰਜੋਤਹਿਂ ਪਿਖਿਪਟਪਹਿਰਾਵਨਕਰਜੋ'॥੪੦॥ਸੁਨਿਸਭਿਹਿਨਿਤਬਿਸੀਸ ਨਿਵਾਯਹੁ। ਭਾਉ ਸਦਾ ਸਿੱਖਨ ਕੋ ਭਾਯਹੁ। ਇਮ ਤਹਿਂ ਬਸਤ੍ਰ ਨਿਵੇਦਨ ਕਰੇ[8]।ਲਖਿ ਗੁਰ ਉਚਿਤ ਪ੍ਰੇਮ ਤੇ ਭਰੇ॥੪੧॥ਰਾਮਦਾਸ ਪੁਨ ਚਲੇ ਅਗਾਰੇ। ਆਏ ਚੌਕ ਨਖਾਸ[9]ਮਝਾਰੇ। ਥਿਨ ਰੁਤਿ ਤੇ ਤਹਿ ਆਂਬ ਬਿਕਾਇੰ ।ਅਤਿ ਸੁੰਦਰ ਪਿਖਿ ਰਹਜੋਲੁਭਾਇ॥੪੨॥–ਲਵਪੁਰਿ ਕੀ ਇਹ ਵਸਤੁ ਅਜਾਇਬੁ। ਅਰਪਨ ਉਚਿਤ‡ ਸਰਸ ਗੁਰ ਸਾਹਿਬ[10]। ਰਿਕਤ[11] ਹਾਥ ਬਡਿਅਨਿ

[1]ਵਿਕਦੇ ਸਨ। [2]ਗਲੇ ਦਾ। [3]ਛੱਡਦੇ ਭੀ ਨਹੀਂ । [4]ਖੜੋਕੇ ਦਿਲ ਵਿਚ ਅਰਪਦਾ ਰਿਹਾ। [5]ਭਾਵ–ਉਧਰ ਗੋਂਦਵਾਲ ਵਿਚ ਗੁਰੂ ਜੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰੇਮ ਨੂੰ ਜਾਣਕੇ ਅੰਗ ਐਉਂ ਹਿਲਾਉਣ ਜਿਵੇਂ (ਕੱਪੜੇ) ਪਹਿਨਦੇ ਹਨ। [6]ਤਣੀਆਂ ਬੰਨ੍ਹਣ। [7]ਉੱਚੀਆਂ ਕਰਨ। [8]ਅਰਪਣ ਕੀਤੇ। [9]ਮੰਡੀ [ਅ:, ਨਖਾਸ]। [10]ਗੁਰੂ ਸਾਹਿਬ ਜੀ ਨੂੰ ਭੇਟਾ ਕਰਨੇ ਜੋਗ ਚੀਜ਼। [11]ਖਾਲੀ। *ਪਾ:–ਗੁਰ। †ਪਾ:–ਪਸਾਰਨਿ।

‡ਪਾ:–ਅਪਰ ਨ ਉਚਿਤ=ਹੋਰ ਕੋਈ ਲੈਕ ਨਹੀਂ (ਸ੍ਰੇਸ਼ਟ ਗੁਰੂ ਜੀ ਤੋਂ ਬਿਨਾਂ)।

ਢਿਗ ਜਾਨਾ।ਇਸ ਤੇ ਪਰੇ ਆਨ ਕੋ ਹਾਨ॥੪੩॥ਅਦਭੁਤ ਬਿਨ ਰੁਤ ਫਲ ਲੈ ਜੈ ਹੌਂ।ਅਰਪਿ ਅਗਾਰੀ ਬੰਦਨ ਕੈ ਹੌਂ।ਬਹੁ ਦਿਨ ਕੇ ਬਿਛਰੇ ਦਰਸੈ ਹੌਂ। ਪਿਖਿ ਸਰੂਪ ਲੋਚਨ ਤ੍ਰਿਪਤੈ ਹੌਂ–॥੪੪॥ਢਿਗ ਹੁਇ ਬੂਝਨੋ ਵੈਚਨ ਵਾਰੋ। 'ਕਹਹੁ ਮੋਲ ਇਹੁ, ਫਲ ਬਿਵਹਾਰੋ'!'। 'ਏਕ ਰਜਤਪਣ'ਮੋਲ ਕਿਯੋ ਹੈ। ਸੋ ਦੇ ਕਰਿ ਨਿਜ ਹਾਥ ਲਿਯੋ ਹੈ ॥ ੪੫ ॥ ਕਰੇ ਸ਼ੀਘ੍ਰਤਾ ਗਮਨਨੋ ਫੇਰ। ਗੋਇੰਦਵਾਲ ਪੰਥ ਕੋ ਹੇਰਿ।ਬਢਨੋ ਪ੍ਰੇਮ ਸ਼੍ਰੀ ਸਤਿਗੁਰ ਪੂਰਨ। ਮਿਲਨੋ ਚਹੈ ਚਲਿ ਕਰਿ ਮਗ ਤੂਰਨ ॥੪੬॥ ਚਲਤਿ ਚਲਤਿ ਦਿਨਮਨਿ[੨]ਅਸਤਾਯਹੁ। ਗ੍ਰਾਮ ਬਿਖੈ ਬਸਿ ਨਿਸਾ ਬਿਤਾਯਹੁ। ਬਡੀ ਪ੍ਰਭਾਤਿ ਉਠੇ ਪੁਨ ਚਲੇ। ਚਿਤ ਮਹਿੰ ਪਨਾਸ ਅਧਿਕ–ਗੁਰ ਮਿਲੇ–॥ ੪੭ ॥ ਭੈਰੋਵਾਲ ਗ੍ਰਾਮ ਤਬਿ ਆਏ। ਗੋਇੰਦਵਾਲ ਰਹਨੋ ਨਿਕਟਾਏ। ਲਗੀ ਉਸ਼ਨਤਾ ਕਰ ਕੀ[੩]ਫਲ ਕੋ। ਫੂਟ ਗਯੋ ਰਸ ਨਿਕਸਤਿ ਫਲ ਕੋ[੪]॥੪੮॥–ਗੁਰਲਗ ਨਹਿੰ ਪਹੁੰਚੈ–ਚਿਤ ਚੀਨਾ। ਤਬ ਸ਼੍ਰੀ ਅਮਰ ਧਯਾਨ ਧਰਿ ਲੀਨਿ।'ਹੇ ਪ੍ਰਭੂ!ਇਹ ਫਲ ਅਰਪਨ ਕਰਨੋ। ਬਿਨ ਰੁਤ ਕੋ ਰਸੁ ਜਾਇ ਸੁ ਢਰਨੋ॥੪੯॥ਅੰਗੀਕਾਰ ਕਰਹੁ ਮੁਖ ਪਾਵਹੁ। ਮਮ ਮਨਸਾ ਕੋ ਪੂਰ ਕਰਾਵਹੁ'।ਇਮਿ ਕਹਿ ਆਂਬ ਖਾਇ ਸੋਂ ਲੀਨਿ । ਇਤ ਸ਼੍ਰੀ ਗੁਰ ਰਸ ਚੂਸਨਿ ਕੀਨਿ॥੫੦॥ ਬਹੁਤ ਪ੍ਰੀਤਿ ਸੋਂ ਸ੍ਵਾਦਤਿ ਕਰਿ ਕਰਿ।ਰਸ ਚੂਸਤਿ ਘੂਟਨਿ ਬਰ ਭਰਿ ਭਰਿ। ਕਿਤਿਕ ਸਮੈਂ ਗੁਠਲੀ ਮੁਖ ਰਾਖੀ। ਬਹੁਰ ਨਿਕਾਸਿ ਦਾਸ ਸੋਂ ਭਾਖੀ ॥ ੫੧ ॥ 'ਇਸਕੋ ਰਾਖਹੁ ਤਾਕ ਮਝਾਰੀ[੫]।ਪਨ ਹਮ ਲੈਹੈਂ ਕਬਿ ਇਕ ਬਾਰੀ'। ਬੱਲੂ ਨੇ ਆਇਸੁ ਕੋ ਮਾਨਿ। ਧਰੀ ਸੰਭਾਰਿ ਸਭਾ ਕੇ ਥਾਨ॥੫੨॥ ਰਾਮਦਾਸ ਕੇਤਿਕ ਚਿਰ ਪਾਛੇ। ਪਹੁੰਚਤਿ ਭਏ ਪ੍ਰੇਮ ਚਿਤ ਬਾਂਛੇ। ਦੇਖਿ ਦੂਰ ਤੇ ਮੁਦਤਿ ਮਹਾਨਾ। ਜਿਉਂ ਰਵਿ ਹੇਰਿ ਕਮਲ ਬਿਗਸਾਨਾ ॥ ੫੩ ॥ ਚਰਨ ਸਰੋਜਨ ਕੇ ਦ੍ਰਿਗ ਭੌਰ[੬]। ਕਰੀ ਨਮੋ ਤੂਰਨ ਹੀ ਦੌਰਿ। ਸਤਿਗੁਰ ਨੇ ਗਹਿ ਭੁਜਾ ਉਠਾਵਾ। ਜਾਨਿ ਪ੍ਰੇਮ ਬਹੁ ਕੰਠ ਲਗਾਵਾ ॥ ੫੪ ॥ ਕ੍ਰਿਪਾ ਦ੍ਰਿਸ਼ਟਿ ਸੋਂ ਦੇਖਨੋ ਕੈਸੇ। ਜਲਦ ਤ੍ਰਿਖਤਿ ਚਾਤ੍ਰਿਕ ਕੋ ਜੈਸੇ[੭]। ਸਨਮਾਨਤਿ ਸਨਮੁਖ ਚਿਰ ਥੀਵਾ। ਮਨਹੁੰ ਪ੍ਰੇਮ ਦੀਰਘ ਕੀ ਸੀਵਾ[੮] ॥੫੫॥ਬੂਝਨੋ 'ਕਹੁ ਬ੍ਰਿਤਾਂਤ ਸੁਲਤਾਨ[੯]। ਕਿਮਿ ਦਿਜ

[੧]ਹੇ ਫਲ ਵੇਚਣ ਵਾਲੇ! ਇਸ ਦਾ ਮੁੱਲ ਕਰ। [੨]ਸੂਰਜ। [੩]ਗਰਮੀ ਹੱਥ ਦੀ। [੪]ਨਿਕਲਕੇ ਵਹਿਗ ਪਿਆ। [੫]ਤਾਕੀ ਵਿਚ। [੬]ਚਰਨ ਕਵਲਾਂ ਦੇ ਨੇੜਤ ਭੌਰੇ (ਕਰਕੇ)। [੭] ਬੱਦਲ ਨੇ ਪਿਆਸੇ ਪਪੀਹੇ ਨੂੰ ਜਿਵੇਂ। [੮]ਹੱਦ। [੯]ਬਾਦਸ਼ਾਹ ਦਾ।

ਬਾਹਜ ਕੀਨਿ ਬਖਾਨ?।ਤੁਮਨੈ ਕੋ ਉੱਤਰ ਦੇ ਮੋਰੇ[1]* ?। ਕਿਮਿ ਅਕਬਰ ਕਹਿ ਕੀਨਸਹੌਰੇ[2]?॥੫੬॥ਹਾਥਜੋਰਬਿਰਤਾਂਤ ਬਖਾਨਾ।'ਸੁਨਹੁ ਪ੍ਰਭੂਕਿਛੁ ਜਾਇ ਨ ਜਾਨਾ। ਪਾਠ ਕਰਨ ਗਾਇੱਤ੍ਰੀ ਚਹਜੋ।ਸਭਿ ਨਰ ਅਰੁ ਅਕਬਰ ਨੈ ਕਹਜੋ॥੫੭॥ ਨਹਿੰ ਮੈ ਜਾਨਤਿ ਹੁਤੋ ਅਗਾਰੀ।ਬਚ ਸੰਭਾਰਿ ਤੁਮ ਭੂਜਾ ਨਿਹਾਰੀ।ਸਰਬਗਜਾਤ†ਤਤਛਿਨ ਹੁਇ ਆਇਵ।ਪੂਰਬ ਓਅੰਕਾਰ ਸੁਨਾਇਵ[3]॥੫੮॥ ਸੁਨਿ ਧੁਨਿ ਚੱਕ੍ਰਿਤ ਚਿਤ ਮਹਿੰ ਚਮਕੋ[4]।ਸਕਜੋ ਨ ਕਹਿ ਕੋ ਤਬ ਬਚ ਸਮ ਕੋ[5]।'ਸਤਿਗੁਰ ਧੰਨ' ਬਖਾਨਤਿ ਸ਼ਾਹੂ[6]। ਭਾ ਪ੍ਰਤਾਪ ਤੁਮਰੋ ਸਭਿ ਮਾਂਹੂ॥੫੯॥ ਇਕ ਪਠਿਬੋ ਗਾਇੱਤ੍ਰੀ ਤਬੈ‡। ਭਏ ਮੌਨ ਨਹਿੰ ਬੋਲੈ ਸਬੈ'। ਸੁਨਿ ਸਤਿਗੁਰੂ ਪ੍ਰਸੰਨ ਮਹਾਨਾ। ਬੂਝਜੋ, 'ਹਮ ਹਿਤ ਕਜਾ ਤੁਮ ਆਨਾ?॥੬੦॥ਨਗਰ ਬਿਸਾਲ ਬਿਖੈ ਚਲਿ ਗਯੋ।ਕਜਾ ਵਸਤੁ ਤਹਿੰ ਲਜਾਵਤਿ ਭਯੋ'।ਹਾਥ ਜੋਰਿ ਕਹਿ'ਤੁਮ ਸਭਿ ਜਾਨੈਂ।ਜਥਾ ਬਸਤ੍ਰ ਪਹਿਰਾਵਨਿ ਠਾਨੋ॥੬੧॥ ਬਿਨਾ ਮੋਲ ਤੇ ਅਰਪਨ ਕਰੈ। ਰਾਵਰਿ ਉਚਿਤ ਜਾਨ ਕਰਿ ਖਰੈ[7]। ਬਿਨ ਰੁਤਿ ਫਲ ਰਸਾਲ ਕੋ ਆਗੈ[8]। ਪਿਖਤਿ ਭਯੋ, ਬਹੁ ਸੁੰਦਰ ਲਾਗੈ॥੬੨॥ਆਨਜੋ ਮੋਲ ਆਪਕੇ ਕਾਰਨ।ਤੁਰਨ ਕੀਨਸਿ ਪੰਥ ਪਧਾਰਨ। ਨਿਕਟ ਰਹਜੋ ਪੁਰਿ ਅਪਨੇ ਆਵਨਿ। ਹੁਤੋ ਪਾਕ ਰਸੁ ਲਾਗ ਚੁਚਾਵਨ[9]॥ ੬੩ ॥ ਫੂਟ ਗਯੋ ਰਸ ਨਿਕਸਤਿ ਜਾਨਾ। ਪਹੁੰਚਜੋ ਭੈਰੋਂਵਾਲ ਸਥਾਨਾ। ਅਰਪਜੋ ਧਰਿ ਕਰਿ ਧਜਾਨ ਤੁਮਾਰਾ।ਹੁਇ ਨਿਸੰਕ ਨਿਜ ਮੁਖ ਮਹਿੰ ਡਾਰਾ ॥ ੬੪ ॥ ਪੂਰਨ ਸਭਿ ਘਟਿ ਬਿਖੈ ਕ੍ਰਿਪਾਲ। ਰਾਖਹੁ ਸ਼ਰਧਾ ਜਨ[10] ਸਭਿ ਕਾਲ। ਅਰਪਤਿ ਜੋ ਤੁਮ ਕੋ ਜਨ ਲੋਗ।ਭੋਗਤਿ ਹੋ ਇਹ ਰਾਵਰਿ ਜੋਗ[11] ॥ ੬੫ ॥ ਪ੍ਰੇਮ ਮਗਨ ਸਤਿਗੁਰੂ ਸੁਨਾਇਵ। 'ਫਲ ਰਸਾਲ ਜੋ ਮਮ ਹਿਤ ਲਜਾਇਵ। ਸੋ ਹਮ ਖਾਯੋ ਗੁਠਲੀ ਧਰੀ'।ਬੱਲੂ ਤਬਹਿ ਦਿਖਾਵਨਿ ਕਰੀ॥ ੬੬॥ਰਾਮਦਾਸ ਅਰੁ ਨਰ ਗਨ ਸਾਰੇ।ਹੇਰਤਿ ਅਚਰਜ ਥਿਰੇ§ਬਿਚਾਰੇ[12]।

[1]ਮੋੜਵਾਂ ਉੱਤਰ ਕੀ ਦਿੱਤਾ (ਅ) ਮੋੜ। [2]ਹੌਲੇ ਕੀਤਾ (ਬ੍ਰਾਹਮਣ ਖੱਤ੍ਰੀਆਂ ਨੂੰ)। [3]ਸੁਣਾਇਆ। [4]ਚਮਕ–ਦਿਲ ਦੀ ਉਹ ਹੈਰਾਨੀ ਜਿਸ ਵਿਚ ਸਾਰੀ ਸਟੀਪਟੀ ਭੁਲ ਜਾਵੇ। [5]ਬਰਾਬਰੀ ਦੇ ਵਚਨ। [6]ਸ਼ਾਹ ਨੇ ਕਹਿਆ 'ਸਤਿਗੁਰ ਧੰਨ ਹਨ'। [7]ਖਲੋਕੇ (ਅ) ਚੰਗੇ (ਕਪੜੇ)। [8]ਅੰਬ ਅਗੇਤਰੇ (ਅ) (ਲਾਹੌਰ ਵਿਚ) ਬੇਹੁਤੇ ਅੰਬ ਦੇ ਫਲ ਆ ਗਏ ਸਨ। [9]ਪੱਕੇ ਸਨ ਰਸ ਚੋਵਣ ਲਗ ਪਿਆ। [10]ਦਾਸਾਂ ਦੀ। [11]ਤੁਹਾਡੇ ਲੋਕ (ਸਮਝਕੇ ਜੋ ਸ਼ੈ) ਤੁਹਾਨੂੰ ਦਾਸ ਲੋਕ ਅਰਪਦੇ ਹਨ, ਤੁਸੀਂ ਭੋਗਦੇ ਹੋ। [12]ਵਿਚਾਰਨ ਲਗੇ। *ਪਾ:–ਤੁਮਨੈ ਸੁਨਜੋ ਉੱਤਰ ਦੇ ਮੋਰੇ।

†ਪਾ:–ਸਰਬ ਗਜਾਨ। ‡ਪਾ:–ਇਕ ਕਿਯ ਪਾਠ ਗਾਇਤ੍ਰੀ ਜਬੈ। §ਪਾ:–ਰਿਦੇ।

-ਸ਼੍ਰੀ ਸਤਿਗੁਰ ਨਿਤ ਭਾਉ ਅਧੀਨਾ-। ਸਭਿਨਿ ਪ੍ਰਬੀਨਨਿ ਲੀਨਸਿ ਚੀਨਾ[1] ॥੬੭॥ ਬੈਦਤਿ[2]-ਲਖੀ ਨ ਜਾਵਹਿ ਲੀਲਾ। ਪਾਰਬ੍ਰਹਮ ਸ਼੍ਰੀ ਗੁਰੂ ਰਹੀਲਾ। ਸਿੱਖਨ ਹਿਤ ਅਚਰਜ ਦਿਖਰਾਵਤਿ। ਸਦਾ ਪ੍ਰੇਮ ਬਸਿ ਇਹੀ ਜਨਾਵਤਿ-॥੬੮॥ ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਲਵਪੁਰਿ ਤੇ ਸ਼੍ਰੀ ਰਾਮਦਾਸ ਆਗਵਨ' ਪ੍ਰਸੰਗ ਬਰਨਨੰ ਨਾਮੁ ਚਤਰ ਚੱਤ੍ਵਾਰਿੰਸਤੀ ਅੰਸੂ ॥੪੪॥

੪੫. [ਸਤਿਗੁਰੂ ਦੀ ਦਾ ਤੀਰਥ ਪਵਿੱਤ੍ਰ ਕਰਨ ਜਾਣਾ। ਪਹੋਆ']।

ਦੋਹਰਾ ॥ ਸ਼੍ਰੀ ਸਤਿਗੁਰ ਇਸ ਰੀਤਿ ਨਿਤਿ ਕਰਤਿ* ਸਿਖਨ ਕੱਲ੍ਯਾਨ। ਨਾਮ ਦਾਨ ਦੇਂ ਮੁਕਤਿ ਹਿਤ[3] ਜਾਹਰ ਜੋਤਿ ਜਹਾਨ ॥੧॥ ਸੋਰਠਾ ॥ ਦਰਸ਼ਨ ਪੁਰਬ ਅਭੀਚ ਪੁੰਨ ਰੂਪ ਤੀਰਥ ਗੁਰੂ[4]। ਮਿਟਹਿ ਜਨਮ ਅਰੁ ਮੀਚ[5] ਮਜਹਿੰ[6] ਜੋ ਪ੍ਰੇਮੀ ਭਗਤੁ ॥ ੨ ॥ ਚੌਪਈ ॥ ਨਿਰਮਲ ਗ੍ਯਾਨ ਜਾਂਹਿ ਥਰ ਬਾਰੀ[7]। ਜੋਗ ਵਿਰਾਗ ਕੂਲ ਸੁਖਕਾਰੀ[8]। ਸਿਖ ਸੰਗਤਿ ਜਲ ਜੰਤੁ[9] ਅਨੇਕਾ। ਸਮ ਦਮ ਸਤਿ ਸੰਤੋਖ ਬਿਬੇਕਾ[10]॥੩॥ ਸੁਚ[11] ਸੰਜਮ ਇਸ਼ਨਾਨ ਰੁ ਧ੍ਯਾਨਾ। ਇਹੁ ਸਭਿ ਖਿਰੇ ਕਮਲ ਬਿਧਿ ਨਾਨਾ। ਕਲਮਲ ਕਲਿ ਕੇ ਕਾਲ ਮਲੀਨਾ[12]। ਦਰਸ਼ਨ ਮੱਜਨ[13] ਤੇ ਕਰਿ ਹੀਨਾ[14] ॥੪॥ ਸੀਤਲਤਾ ਮੁਕਤੀ ਜਿਸ ਮਾਂਹੀ। ਬਡੇ ਭਾਗ ਪ੍ਰਾਪਤਿ ਹੁਇ ਤਾਂਹੀ। ਅਸ ਸਤਿਗੁਰ ਤੀਰਥ ਅਤਿ ਪਾਵਨਿ। ਇੱਛਤਿ ਭੇ ਛਿਤ ਤੀਰਥ ਜਾਵਨ[15] ॥੫॥ ਰੀਗਾ ਆਦਿਕ ਤੀਰਥ[16] ਜੋਈ। ਮੱਜਹਿ ਕਲੀ ਕਾਲ ਨਰ ਤੇਈ[17]। ਅਨਗਨ ਪਾਪ ਤਜੈਂ ਤਿਨ ਮਾਂਹੀ। ਤਿਨ ਕੋ ਭਾਰ ਸਹਾਰਤਿ ਨਾਂਹੀ[18] ॥੬॥ ਯਾਂਤੇ ਸ਼੍ਰੀ ਸਤਿਗੁਰੂ ਅਰਾਧਾ[19]। 'ਆਨਿ ਚਰਨ ਪਾਵੋ ਹਤਿ ਬਾਧਾ[20]। ਪਾਪਨਿ ਤੇ ਪੀੜਤਿ ਹਮ ਹੋਏ। ਕਰਿ ਕਰਿ ਦੋਸ਼ੁ ਹਮਹੁੰ ਮਹੁੰ ਧੋਏ[21]॥੭॥ ਹੇ ਸਤਿਗੁਰ ਤੁਮਰੇ ਪਗ ਪਾਵਨ'

---

[1]ਸਿਆਣਿਆਂ ਨੇ ਸਮਝ ਲਿਆ। [2]ਮੱਥਾ ਟੇਕਦੇ ਹਨ (ਸੋਚਦੇ ਹੋਏ ਕਿ ਗੁਰੂ ਦੀ)। [3]ਮੁਕਤ ਹੋਰ ਵਾਸਤੇ ਨਾਮ ਦਾਨ ਦੇਂਦੇ ਹਨ। [4]ਪੁੰਨ ਰੂਪ ਤੀਰਥ ਗੁਰੂ ਜੀ ਦਾ ਦਰਸ਼ਨ ਅਭਿਜਿਤ ਨਿਛੱਤ੍ਰ ਦੇ ਪੁਰਬ ਵਾਂਙ ਹੈ। [5]ਮੌਤ। [6]ਇਸ਼ਨਾਨ ਕਰਦੇ ਹਨ (ਗੁਰੂ ਰੂਪ ਤੀਰਥ ਵਿਚ)। [7]ਸ੍ਰੇਸ਼ਟ ਜਲ। [8]ਕਿਨਾਰੇ ਸੁਖਾਂ ਦੇ ਦੇਣੇ ਵਾਲੇ। [9]ਜਲ ਜੀਵ। [10]ਵਿਚਾਰ। [11]ਪਵਿੱਤ੍ਰਤਾ। [12]ਕਲਜੁਗ ਦੇ ਸਮੇਂ ਦੇ ਮਲੀਨ (ਜੀਵਾਂ ਦੇ)ਪਾਪ। [13]ਦਰਸ਼ਨ ਰੂਪ ਇਸ਼ਨਾਨ। [14]ਨਾਸ਼ ਕਰਦੇ ਹਨ। [15]ਪ੍ਰਿਥਵੀ ਦੇ ਤੀਰਥਾਂ ਘਰ ਜਾਣੇ ਦੀ ਇੱਛਾ ਕੀਤੀ। (ਆਪ ਜੀਉਂਦੇ ਤੀਰਥ ਹੋਕੇ ਪ੍ਰਿਥਵੀ ਦੇ ਜਲ ਪਖਾਨ ਰੂਪੀ ਤੀਰਥਾਂ ਨੂੰ ਕਿਉਂ ਟੁਰਣ ਲਗੇ ਹਨ ਇਸ ਦਾ ਕਾਰਣ ਕਵਿ ਜੀ ਅੱਗੇ ਦੇਂਦੇ ਹਨ ਜੋ ਅਠ ਅੰਕ ਤੇ ਮੁਕਦਾ ਹੈ)। [16]ਤੀਰਥਾਂ ਵਿਚ। [17]ਉਨ੍ਹਾਂ ਰੀਗਾ ਆਦਿਕਾਂ ਵਿਚ। [18]ਭਾਵ ਤੀਰਥ ਲੋਕਾਂ ਦੇ ਪਾਪਾਂ ਦਾ ਭਾਰ ਨਹੀਂ ਸਹਾਰਦੇ। [19]ਸਤਿਗੁਰੂ ਜੀ ਦੀ ਅਰਾਧਨਾ ਕੀਤੀ (ਰੀਗਾ ਆਦਿਕ ਤੀਰਥਾਂ ਨੇ)। [20]ਸਾਡੀ ਪੀੜਾ ਦੂਰ ਕਰੋ। [21]ਲੋਕੀ ਧੋਂਦੇ ਹਨ। *ਪਾ:-ਕ੍ਰਿਤ।

ਜਬਿ ਹਮ ਬਿਖੈ ਕਰਹੁਗੇ ਪਾਵਨ। ਤਤਛਿਨ ਹਮ ਸਭਿ ਹੋਹਿੰ ਸੁਖਾਰੇ। ਆਵਹੁ ਤੂਰਨ ਕਰੁਨਾ ਧਾਰੇ[1]॥੮॥ਸਭਿ ਤੀਰਥ ਕੋ ਲਖਿ ਭਿੱਪ੍ਰਾਧ[1]।ਭਏ ਤਯਾਰ ਸੰਗਤਿ ਸੰਗ ਲਾਧ[2]। ਜਹਿੰ ਜਹਿੰ ਸਿੱਖਨ ਜਿਸ ਜਿਸ ਗ੍ਰਾਮ। ਜਾਤ੍ਰਾ ਸੁਨੀ ਗੁਰੂ ਸੁਖਧਾਮ[3] ॥੯॥ ਤਹਿੰ ਤਹਿੰ ਤੇ ਹੁਇ ਤਯਾਰ ਚਲੇ ਹੈਂ। ਆਨਿ ਸਤਿਗੁਰੂ ਸੰਗਿ ਮਿਲੇ ਹੈਂ। ਗੁਰ ਗ੍ਰਿਹ ਕੇ ਸੰਬੰਧੀ ਜੇਤੇ। ਭਏ ਤਯਾਰ ਚਲਨੇ ਕਹੁ ਤੇਤੇ ॥ ੧੦ ॥ ਸਤਿ ਸੰਗਤਿ ਸਿਮਰਨਿ ਹਰਿ ਨਾਮੂ। ਹੋਤਿ ਕੀਰਤਨਿ ਧੁਨਿ ਅਭਿਰਾਮੂ। ਗੋਇੰਦਵਾਲ ਤਯਾਗਿ ਕਰਿ ਚਲੇ। ਸਨੇ ਸਨੇ ਮਗ ਮਹਿੰ ਬਹੁ ਮਿਲੇ ॥ ੧੧ ॥ ਇਕ ਤੋ ਨਿਤਿ ਗੁਰ ਦਰਸ਼ਨ ਕਰੈਂ।ਕਿਰਤਨ ਸੁਨਹਿੰ ਅਘਨ ਪਰਹਰੈਂ। ਬਹੁਰ ਜੋਜਵਾ[4]ਤਰਕਨ ਕੇਰਾ। ਉਲੰਘਹਿੰ ਤਿਸਕੋ ਇਹ ਸੁਖ ਹੇਰਾ[5] ॥ ੧੨ ॥ ਯਾਤੇ ਮਿਲਹਿੰ ਸੰਗ ਬਡਿ-ਭਾਗੇ।ਚਲੇ ਜਾਤਿ ਰਸ ਪ੍ਰੇਮ ਸੁ ਪਾਗੇ।ਉਲੰਘਿ ਬਿਪਾਸਾ ਸਲਿਤਾ ਸਾਰੇ।ਦੇਸ਼ ਦੁਆਬੇ ਬੀਚ ਪਧਾਰੇ ॥੧੩ ॥ ਸਨੇ ਸਨੇ ਕਰਿ ਤਯਾਗਨੋ ਸਾਰੋ। ਸਤੁੱਦ੍ਰਵ ਕੋ ਪੁਨ ਆਇ ਨਿਹਾਰੋ। ਬਹੁ ਗੰਭੀਰ ਨੀਰ ਜਿਸ ਮਾਂਹੀ। ਸਭਿ ਸੰਗਤਿ ਮੱਜਨ ਕਰਿ ਤਾਂਹੀ ॥ ੧੪ ॥ ਚਢਿ ਕਰਿ ਤਰੀ ਭਏ ਪੁਨ ਪਾਰੀ[6]। ਗਮਨੇ ਸਤਿਗੁਰ ਬਹੁਰ ਅਗਾਰੀ। ਕਬਿ ਬੜ੍ਹਵਾ ਪਰ ਕਰਹਿੰ ਪਯਾਨ। ਕਬਿ ਗੁਰ ਗਮਨਹਿੰ ਚਢਿ ਝੰਪਾਨ[7] ॥ ੧੫ ॥ ਸ਼ਮਸ ਸ੍ਵੇਤ ਬਹੁ ਬ੍ਰਿੱਧ ਸਰੀਰ। ਅਤਿਸ਼ੈ ਸੇਤ ਧਰੇ ਬਰ ਚੀਰ। ਸੁਜਸੁ ਸ੍ਵੇਤ ਬਿਸਤਰਹਿ ਬਿਸਾਲਾ। ਤਥਾ ਸ੍ਵੇਤ ਮਨ ਹੈ ਸਭਿ ਕਾਲਾ ॥ ੧੬ ॥ ਹਾਥ ਲਸ਼ਟਕਾ ਬਰ ਕਦ ਛੋਟਾ। ਮਨਹੁੰ ਭਏ ਬਾਵਨ ਕੇ ਜੋਟਾ[8]। ਧਾਰਤਿ ਸ਼ਕਤਿ ਮਹਿਦ ਮਹੀਆਨ। ਗਮਨਹਿੰ ਮੰਦ ਮੰਦ ਸਭਿ ਥਾਨ ॥੧੭॥ ਪਹੁੰਚੇ ਆਨ ਪਹੋਏ[9] ਥਾਨ। ਜਹਾਂ ਸਰਸੁਤੀ ਪੁੰਨ ਮਹਾਨ[10]।ਨਾਨਾ ਘਾਟ ਰਿਖਨਿ ਤਪ ਤਪੇ।ਬਰਖ ਹਜ਼ਾਰਹੁੰ ਜਾਪਨ ਜਪੇ[11]॥੧੮॥ਬ੍ਰਹਮਲੋਕ[12]ਕੋ ਪ੍ਰਾਪਤਿ ਹੋਏ।ਜਨਮ ਮਰਨਕੇ ਸੰਕਟ

---

[1]ਮਤਲਬ [ਸੰਸ:, ਅਭਿਪ੍ਰਾਯ]। [2]ਲੈਕੇ। [3]ਸੁਖਾਂ ਦੇ ਘਰ ਜੀ ਦੀ। [4]ਜੋਜ਼ੀਆ [ਅ: ਜਜ਼ੀਆ, ਉਹ ਮਸੂਲ ਜੋ ਮੁਸਲਮਾਨ ਪਾਤਸ਼ਾਹ ਹਿੰਦੂਆਂ ਤੋਂ ਤੀਰਥ ਯਾਤ੍ਰਾ ਦਾ ਲੈਂਦੇ ਸਨ]। [5]ਕਾਫ਼ ਜੋਜੀਆ ਨਾ ਲੱਗੇਗਾ। [6]ਪਾਰ। [7]ਖਾਸੇ ਤੇ। [8]ਵਾਮਨ ਅਵਤਾਰ ਦੇ ਤੁੱਲ। (ਵਿਸ਼ਨੂੰ ਦਾ ਪੰਜਵਾਂ ਅਵਤਾਰ ਵਾਮਨ ਸੀ ਜੋ ਬਹੁਤਾ ਮਧਰੇ ਕੱਦ ਦਾ ਸੀ। ਕੱਦ ਲਈ ਦ੍ਰਿਸ਼ਟਾਂਤ ਮਾਤਰ ਵਰਤਿਆ ਹੈ ਕਵਿ ਜੀ ਨੇ)। [9]ਕੁਰਖੇਤਰ, ਸਨਾਤਨ ਤੀਰਥ ਹੈ, ਅੰਬਾਲੇ ਤੋਂ ਨੇੜੇ ਹੈ। [10]ਜਿੱਥੇ ਮਹਾਂ ਪਵਿੱਤ੍ਰ ਸਰਸ੍ਵਤੀ ਨਦੀ ਹੈ। [11]ਜਾਪਾਂ ਨੂੰ ਜਪਿਆ ਹੈ। [12]ਧਾਮ, ਸ੍ਵਰਗ।

ਖੋਏਤਹਾਂ ਸਤਿਗੁਰੂ ਕੀਨਸਿ ਡੇਰਾ।ਸੰਗ ਸੰਗਤਾਂ ਮੇਲ ਘਨੇਰਾ॥੧੯॥ ਬਹੁ ਘਾਟਨ ਪਿਖਿ ਸਾਰਸੁਤੀ ਕੋ।ਸਿਖ ਕਰ ਜੋਰਿ ਪ੍ਰਸ਼ਨ ਕਿਯ[1]ਨੀਕੋ।'ਸਲਿਤਾ ਸਾਰਸੁਤੀ ਇਕ ਪਾਵਨ। ਕਹੈਂ ਮਹਾਤਮ ਇਸ ਬਹੁ ਥਾਵਨ ॥ ੨੦ ॥ ਕੋ ਕਾਰਨ ਇਹੁ?ਗੁਰੂ! ਬਖਾਨੋ। ਭੂਤ ਭਵਿੱਖ ਗਤੀ ਤੁਮ ਜਾਨੋ।ਸਭਿ ਸੰਗਤਿ ਕੋ ਇਹੁ ਸੰਦੇਹੂ।ਕ੍ਰਿਪਾ ਕਰਹੁ ਉਚਰਹੁ ਸੁਖ ਦੇਹੂ'॥੨੧॥ਸਿੱਖਨ ਤੇ ਸੁਨਿ ਕੈ ਗੁਰ ਕਹਯੋ।'ਇਹੁ ਸਥਾਨ ਪਾਵਨ ਅਤਿ ਲਹਨੇ*। ਪ੍ਰਥਮ ਜੁਗਨਿ† ਸਮ-ਰਥ,ਸਭਿ ਜੀਵ[1]। ਤਨ ਪਰ ਸੰਕਟ ਸਹਿਬੋ[2] ਕੀਵ ॥ ੨੨ ॥ ਬਿਸਵਾਮਿੱਤ੍ਰ ਆਦਿ ਰਿਖਿ ਘਨੋ।ਕੀਨਸਿ ਤਪ ਕੁਛ ਜਾਹਿੰ ਨ ਗਨੋ।ਏਕ ਸਮੇਂ ਦੱਖਨ ਕੇ ਮੁਨਿ ਗਨ।ਆਏ ਤਪ ਸਾਧਨ ਬਾਂਛਤ ਮਨ[3]॥੨੩॥ਅਠਤਾਲੀਸ ਕੋਸ ਬਿਚ ਫਿਰੇ। ਬੈਠਬਿ[4] ਥਾਨ ਕਹੂੰ ਨ ਨਿਹਰੇ। ਤਪਸੀ ਗਨ ਕੀ ਭੀਰ ਬਿਸਾਲਾ। ਜਹਿੰ ਕਹਿ ਕਰਤਿ ਘਾਲਨਾ ਘਾਲਾ[5] ॥੨੪॥ ਜਬਿ ਸਥਾਨ ਕਿਤਹੂੰ ਨਹਿ ਪਾਯੋ। ਸਾਰਸੁਤੀ ਕੋ ਤਬਿਹੁ ਧਿਆਯੋ‡।ਕਹਨੋ ਬਿਦਤਿ ਹੁਇ[6]ਮੁਨਿ ਗਨ ਸੋਂ।ਗਾ।—ਕਨਾ ਬਾਂਛਤਿ ਤੁਮ ਕਹੋ ਨਿਸੰਗਾ ?—॥ ੨੫ ॥ ਤਿਨਹੁ ਜਾਚਨਾ ਕੀਨਿ[7] ਸੁਜਾਨ।—ਹੇ ਦੇਵੀ ! ਦਿਹੁ ਬੈਠਨਿ ਥਾਨ—। ਤਬਿ ਇਹ ਸਲਿਤਾ ਮੁਨਿ ਗਨ ਹੇਤ। ਹਟੀ ਕੋਸ ਦੁਇ ਬੇਗ ਸਮੇਤ[8] ॥੨੬॥ ਤਿਨਿ ਬੈਠਨ ਕੋ ਦੀਨਸਿ ਥਲ ਹੈ।ਬਸੇ ਮੁਨੀ ਤਪ ਕੀਨਸਿ ਭਲ ਹੈ।ਜਸ ਤਪ ਤਪਜੋ§ਘਾਲ ਬਹੁ ਘਾਲਿ।ਕੋ ਗਨਨਾ ਕਰ ਸਕਹਿ ਬਿਸਾਲ ॥੨੭॥ ਸਭਿ ਕੀ ਕਥਾ ਕਹਾਂ

[1]ਪਹਿਲੇ ਜੁਗਾਂ ਦੇ ਜੀਵ ਸਮਰੱਥ ਸਨ। [2]ਸਹਿਆ। [3]ਤਪ ਸਾਧਨਾਂ ਮਨ ਵਿੱਚ ਚਾਹ ਕੇ ਆਏ। [4]ਬੈਠਣੇ ਦੀ। [5]ਜਿਥੇ ਕਿਥੇ ਭਾਵ, ਇਥੇ ਹਰ ਥਾਵੇਂ ਘਾਲਾਂ ਘਾਲਦੇ ਸਨ। [6](ਸਰਸੁਤੀ ਨੇ) ਪ੍ਰਗਟ ਹੋਕੇ ਕਹਿਆ। [7]ਤਿਨ੍ਹਾਂ (ਮੁਨੀਆਂ ਨੇ) ਮੰਗ ਕੀਤੀ। [8]ਪ੍ਰਵਾਹ ਸਣੇ।

*ਪਿਛੇ ਕਵਿ ਜੀ ਦੱਸ ਆਏ ਹਨ ਕਿ ਤੀਰਥਾਂ ਦੀ ਮੈਲ ਹਰਨ ਲਈ ਸਤਿਗੁਰੂ ਜੀ ਤੀਰਥਾਂ ਨੂੰ ਟੁਰੇ। ਇਹੋ ਗਲ ਤੁਖਾਰੀ ਮਹਲਾ ੪ ਵਿਚ ਸ਼੍ਰੀ ਗੁਰੂ ਰਾਮਦਾਸ ਜੀ ਮਹਾਰਾਜ ਨੇ 'ਨਾਵਣੁ ਪੁਰਬੁ ਅਭੀਚ' ਵਾਲੇ ਸ਼ਬਦ ਵਿਚ ਦੱਸੀ ਹੈ। ਕਿਆ ਤੀਰਥ ਕਲਜੁਗ ਕਰਦੇ ਹਨ ? ਇਸ ਪਰ ਭੀ ਗੁਰੂ ਅਮਰਦੇਵ ਜੀ ਦਾ ਵਾਕ ਹੈ 'ਮਲੁ ਹਉਮੈ ਧੋਤੀ ਕਿਵੇ ਨ ਉਤਰੈ ਜੇ ਸਉ ਤੀਰਥ ਨਾਇ'। †ਪਾਃ—ਜਗਨਿ।

‡ਕਿਸ ਤਰ੍ਹਾਂ ਸਰਸ੍ਵਤੀ ਦੇ ਕਿਨਾਰੇ ਹੋਮ ਯੱਗ ਕਰਦਿਆਂ ਵਿੱਦਯਾ ਵਧਣ ਤੇ 'ਵਾਚ ਸ਼ਕਤੀ' ਦਾ ਨਾਮ ਸਰਸ੍ਵਤੀ ਪਿਆ, ਇਸ ਲਈ ਪੜ੍ਹੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧਯਾਯ ੧ ਅੰਕ ੨ ਦਾ ਭਾਵ। §ਤਪ ਘਾਲਣ ਨੂੰ ਤੀਸਰੇ ਸਤਿਗੁਰੂ ਜੀ ਆਪ ਪਸੰਦ ਨਹੀਂ ਸਨ ਕਰਦੇ,ਯਥਾ:—'ਕਾਂਇਆ ਸਾਧੇ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ॥' ਇਸ ਲਈ ਉਪਰ ਕਹੇ ਵਾਕ ਸ਼੍ਰੀ ਮੁਖਵਾਕ ਨਹੀਂ ਹਨ।

ਲਗ ਕਹੈਂ। ਸੁਨੀਅਹਿ ਇਕ ਮੁਨਿ ਕੀ ਜਿਮਿ ਅਹੈ।ਅਹੈ ਪਹੋਏ ਤੇ ਤ੍ਰੈਕੋਸ। ਇਕ ਮੰਕਨ ਮੁਨਿ[1] ਹੁਤੋ ਅਦੋਸ਼॥੨੮॥ ਮਹਾਂ ਬਿਖਮ ਤਪੁ ਘਾਲਨੋ ਤਾਹੁ। ਤੀਰ ਸਰਸ੍ਵਤੀ ਕੇਰ ਪ੍ਰਵਾਹੁ। ਛੁਧਾ ਤ੍ਰਿਖਾ ਸਹਿ ਕਠਨ ਕਰਾਲਾ। ਬਰਖਾ ਸੀਤ ਉਸ਼ਨ ਤਨ ਝਾਲ॥੨੯॥ਬਹੁਤ ਬਰਖ ਐਸੋ ਤਪੁ ਸਾਧਨੋ। ਸਰਬੋ-ਤਮ[2] ਪਦ ਲੈਨ ਅਰਾਧਨੋ। ਏਕ ਦਿਵਸ ਕਿਮਿ ਆਂਗੁਰ ਚੀਰਾ[3]। ਚੁਧਿਰ ਨਹੀਂ ਨਿਕਸਨੋ ਤਿਸ ਪੀਰਾ[4]॥ ੩੦ ॥ ਹਰਿਤ ਪੱਤ੍ਰ ਤੇ ਰਸ ਤਸ ਨਿਕਸਾ[5]। ਤਿਸ ਕੋ ਦੇਖਿ ਮੁਨੀ ਬਹੁ ਬਿਗਸਾ।—ਐਸੋ ਤਪ ਮੈਂ ਤਪਨੋ ਬਿਸਾਲਾ। ਜਿਸਤੇ ਤਨ ਮਹਿੰ ਰੁਧਿਰ ਨ ਚਾਲਾ[6]॥੩੧॥ ਜਥਾ ਹਰਿਤ ਦਲ ਕੋ ਰਸ ਹੋਇ[7]। ਤਥਾ ਸਰੀਰ ਬਿਖੇ ਮਮ ਜੋਇ[8]—। ਇਮਿ ਮਨ ਜਾਨਿ ਅਧਿਕ ਉਤਸਾਹਾ।—ਭਯੋ ਧੰਨ ਮੈਂ ਅਸ ਤਪ ਮਾਂਹਾ—॥੩੨॥ ਉਠਿ ਕਰਿ ਲਗਨੋ ਨਾਚਿਬੇ ਸੋਊ। ਭੁਜਾ ਉਸਾਰਤਿ[9] ਊਚੇ ਹੋਊ। ਪਾਇਨ ਕੀ ਗਤਿ[10] ਕਰਿ ਕਰ ਨਾਚਹਿ। ਅਨਦ ਬਿਲੰਦ ਬਿਖੈ ਮਨ ਮਾਚਹਿ[11] ॥੩੩॥ ਤਿਸ ਤੇ ਤਪ ਪ੍ਰਭਾਵ ਕੇ ਸੰਗ। ਸ਼ਭਿ ਜਗ ਨਾਚਨ ਲਗਨੋ ਉਮੰਗ। ਭੂਲਿ ਗਏ* ਸੁਧਿ ਸਭਿ ਬਿਵਹਾਰ। ਨਾਚਹਿ ਸਭਿ ਜਗ ਅੰਗ ਸੁਧਾਰਿ ॥ ੩੪ ॥ ਅਸ ਅਨੀਤਿ ਪਿਖਿ ਦੇਵ ਦੁਖਾਰੇ।ਸ਼ਰਨ ਸ਼ੰਭੁ[12]ਕੀ ਸਕਲ ਸਿਧਾਰੇ।—ਸ਼ੰਕਰ[12]! ਕਰਹੁ ਕ੍ਰਿਪਾ ਪਿਖਿ ਜਗ ਕੋ। ਭੂਲ ਗਏ ਸੁਧ, ਨਾਚਨ ਲਗ ਹੈ ਯਾ॥ਤਪ ਪ੍ਰਭਾਵ ਰਿਖਿ ਕੇਰ ਬਿਸਾਲਾ।ਅਪਰਨ ਤੇ ਨ ਹਟਹਿ ਇਸ ਕਾਲਾ। ਕਰਹੁ ਉਪਾਵ ਆਪ ਅਬਿ ਕੋਈ। ਜਿਸ ਤੇ ਜਗਤ ਸਥਿਰਤਾ ਹੋਈ—॥੩੬॥ਸੁਨੀ ਸੁਰਨ ਕੀ ਬਿਨੈ ਮਹਾਨੀ।ਸ਼ੰਕਰ ਕਰਿ ਬਿਚਾਰ ਸੁਖ ਦਾਨੀ।ਮੁਨਿ ਕੋ ਮਨ ਕੋ ਲਖਿ ਉਤਸਾਹਾ।ਤਿਸੇ ਨਿਵਾਰਨਿ ਕੋ ਚਿਤ ਚਾਹਾ॥੩੭॥ਅਪਰ ਬੇ: ਕੋ ਧਰਿ ਗੌਰੀਸ਼ਾ[12]। ਆਵਤਿ ਭਾ ਜਹਿੰ ਹੁਤੋ ਮੁਨੀਸ਼ਾ[13]। ਨਿਕਟ ਹੋਇ ਕਰਿ ਬੂਝਨ ਕੀਨਾ।—ਕਯੋਂ ਨਾਚਤਿ ਤੈਂ ਕਜਾ ਚਿਤ ਚੀਨਾ ? ॥੩੮॥ਕਜਾ ਆਸ਼ੈ

---

[1]ਮੰਕਣ ਨਾਮ ਦਾ ਮੁਨੀ। [2]ਸਭ ਤੋਂ ਉਤਮ। [3]ਕਿਵੇਂ ਉਂਗਲੀ ਚੀਰੀ ਗਈ। [4]ਬੁਧੀ ਮਾਨ (ਤਪੱਸ੍ਵੀ ਦਾ)। [5]ਹਰੇ ਪੱਤੇ ਤੋਂ (ਜਿਵੇਂ) ਜਲ (ਨਿਕਲਦਾ ਹੈ) ਤਿਵੇਂ (ਜਲ) ਨਿਕਲਿਆ। [6]ਲਹੂ ਭੀ ਨਹੀਂ ਚਲਿਆ। [7]ਜਿਵੇਂ ਹਰੇ ਪੱਤੇ ਦਾ ਪਾਣੀ ਹੋਵੇ। [8]ਦੇਖੀਦਾ ਹੈ। [9]ਖੜੀਆਂ ਕਰਕੇ ਬਾਂਹਾਂ। [10]ਪੈਰਾਂ ਦੀ ਚਾਲ (ਅ) ਤਾਲ ਦੀ ਚਾਲ ਜੋ ਨੱਚਣ ਵਾਲੇ ਦੇ ਪੈਰਾਂ ਤੋਂ ਅਦਾ ਹੁੰਦੀ ਹੈ। [11]ਮਸਤ ਹੋਇਆ। [12]ਸ਼ਿਵ ਜੀ। ਗੌਰੀਸ਼=ਗੌਰੀ ਦਾ ਈਸ਼ਰ=ਸ਼ਿਵਜੀ। [13]ਮੁਨੀਆਂ ਦਾ ਈਸ਼੍ਵਰ,ਭਾਵ ਮੰਕਣ ਮੁਨੀ। *ਪਾ:—ਗਈ।

ਅਸ ਤਵ ਮਨ ਅਹੈ?।ਜਿਸ ਤੇ ਨਿਤ ਹੀ ਨਾਚਤਿ ਰਹੈਂ–।ਸੁਨਿ ਮੰਕਣ ਨੇ ਬਾਕ ਬਖਾਨਾ।–ਮੈਂ ਇਹਠਾਂ ਤਪ ਤਪਨੋ ਮਹਾਂਨਾ॥੩੯॥ ਇਕ ਦਿਨ ਚੀਰ ਅੰਗੁਰੀ ਆਵਾ।ਹਰਿਤ ਪੱਤ੍ਰ ਰਸ ਸਮ ਨਿਕਸਾਵਾ।ਨਹੀਂ ਰੁਧਿਰ ਭੀ ਦੇਹਿ ਮਝਾਰਾ।ਧਾਂਤੇ ਭਾ ਮੁਝ ਹਰਖ ਅਪਾਰਾ॥੪੦॥ਨਹੀਂ ਸਮਾਵਤਿਹੈ ਚਿਤਮਾਂਹੀ । ਨਾਚਤਿ ਰਹੌਂ ਹੋਤ ਲਖ ਯਾਹੀ*–।ਸੁਨਿ ਸ਼ਿਵ ਨੇ ਨਿਜ ਅੰਗੁਰੀ ਚੀਰੀ। ਨਿਕਸੀ ਭੁਸਮ[1] ਪਰੀ ਤਿਸ ਤੀਰੀ[2] ॥ ੪੧ ॥ ਕਹਯੋ–ਦੇਖਿ ਤਪ ਹੋਵਤਿ ਐਸੋ।ਕਰਨੋ ਦਿਖਾਵਨਿ ਕੋ ਅਬਿ ਜੈਸੋ।ਅਪਰ ਅੰਸ ਕੁਛ ਰਹੀ ਨ ਤਨਮੈਂ। ਪੀਵਤਿ ਭਸਮ ਰਹਨੋ ਨਿਤਿ ਬਨ ਮੈਂ॥੪੨॥ਧਾਂਤੇ ਸਭਿ ਸਰੀਰ ਕੇ ਮਾਂਹੀ। ਬਿਨਾ ਭਸਮ ਸ਼ੋਣਤ ਕਿਤ ਨਾਂਹੀ।ਤਊ ਨ ਮੁਝ ਅਸ ਆਨੰਦ ਆਵਾ।ਜਸ ਤੁੰ ਦੇਖਿ ਰਿਦੇ ਗਰਬਾਵਾ–॥੪੩॥ਸੁਨੇ ਬਾਕ ਅਰੁ ਨੈਨ ਨਿਹਾਰਨੋ। ਮੁਨਿ† ਮੰਕਣ ਚਿਤ ਚਾਉ ਨਿਵਾਰਨੋ । ਹਟਨੋ ਨਾਚਿਬੇ ਤੇ, ਜਗ ਸ਼ਾਂਤੀ । ਇਸ ਪ੍ਰਕਾਰ ਮੁਨਿ ਭਏ ਸੰਗਾਤੀ॥੪੪॥ਤਿਨ ਕੇ ਤਪ ਕਰਿਬੇ‡ਇਸਥਾਨਾ।ਭਏ ਅਧਿਕ ਪਾਵਨ ਮਨ ਜਾਨਿ। ਕਰਹਿ ਸ਼ਨਾਨ ਸੁ ਹੋਇ ਪੁਨੀਤ§'। ਇਮਿ ਪ੍ਰਸੰਗ ਸੁਨਿਕੈ ਸ਼ੁਭ ਰੀਤਿ॥੪੫॥ਸੰਗਤ ਭਈ।ਹਰਖ,ਕਰਿ ਨਮੋ। ਸਾਰਸੁਤੀ ਮੱਜੋ ਤਿਹ ਸਮੋ।ਸ਼੍ਰੀ ਗੁਰ ਅਮਰ ਕੀਨ ਇਸ਼ਨਾਨਾ। ਮਿਲੇ ਬਿੱਪ੍ਰ ਤਿਨਿ ਦੀ-

---

[1]ਸੁਆਹ । [2](ਉਸ ਰਿਖੀ) ਕੋਲ ਜਾ ਪਈ (ਅ) ਧਾਰ।

*ਪਾ:–ਪਾਹੀ । †ਪਾ:–ਸੁਨਿ ।

‡ਤਪ ਦੀ ਮਹਿਮਾ ਜੋ ਇੱਥੇ ਦੱਸੀ ਹੈ, ਸ਼੍ਰੀ ਗੁਰੂ ਜੀ ਦੇ ਮਤ ਵਿਚ ਨਿਰੇ ਤਪ ਦੀ ਕੋਈ ਥਾਂ ਨਹੀਂ। ਹਾਂ ਗੁਰਮੁਖ ਸੇਵਾ, ਬਾਣੀ ਦਾ ਅਭਿਆਸ, ਨਾਮ ਸਿਮਰਣ, ਕੀਰਤਨ ਸ੍ਰਵਣ, ਕੀਰਤਨ ਕਰਨਾ ਏਹ ਤਪ ਸਾਰੇ ਦੱਸੇ ਹਨ। ਫੋਕੇ ਤਪਾਂ ਦੀ ਗੁਰਬਾਣੀ ਵਿਚ ਨਿਖੇਧੀ ਹੈ। ਇਸ ਪ੍ਰਸੰਗ ਵਿਚ ਭੀ ਤਪ ਦੇ ਅਖੀਰ ਤੇ ਹੰਕਾਰ ਹੀ ਪਲੇ ਪਿਆ ਦੱਸਿਆ ਹੈ। ਗੁਰੂ ਵਾਕ–'ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ' ॥ ਤਥਾ–'ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ' ॥ ਜੋ ਇਸ਼ਨਾਨ ਦਾ ਮਹਾਤਮ ਦਿੱਤਾ ਹੈ: ਉਸ ਪਰ ਇਸ ਯਾਤਰਾ ਸੰਬੰਧੀ ਗੁਰੂ ਰਾਮਦਾਸ ਜੀ ਨੇ ਆਪ ਦੱਸਿਆ ਹੈ ਕਿ ਪ੍ਰਯੋਜਨ ਤੀਰਥਾਂ ਦੇ ਸ਼ਨਾਨ ਤੋਂ ਮੁਕਤੀ ਪ੍ਰਾਪਤੀ ਦਾ ਨਹੀਂ ਸੀ ਸਗੋਂ ਤੀਰਥਾਂ ਦੀ ਅਰਦਾਸ ਸੀ ਕਿ ਸਾਡੇ ਵਿਚ ਮੈਲ ਪਈ ਹੈ ਸੋ ਦੂਰ ਕਰੋ। ਯਥਾ–ਤੀਰਥ ਕਹਿੰਦੇ ਹਨ: 'ਕਿਲ ਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗੁਆਈ' ॥

§ਗੁਰੂ ਸਾਹਿਬ ਜੀ ਦਾ ਸਿੱਧਾਂਤ ਇਹ ਹੈ:–ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥ [ਜਪੀ ਪਉ ੧੪ ॥

ਨਸਿ ਦਾਨ*॥੪੬॥ਏਕ ਨਿਸਾ ਬਸਿ ਤਹਾਂ ਬਿਤਾਈ।ਉਠੇ ਪ੍ਰਾਤਿ ਕਿਰਤਨ ਧੁਨਿ ਗਾਈ। ਕਰਿ ਸ਼ਨਾਨ ਸੁਖ ਮਾਨਿ ਘਨੇਰਾ। ਕਰਨੋ ਕੂਚ ਪੁਨ ਆਗੇ ਡੇਰਾ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅਮਰ ਜੀ ਕੇ ਤੀਰਥ' ਪ੍ਰਸੰਗ ਬਰਨਨੰ ਨਾਮ ਪੰਚ ਚੱਤ੍ਵਾਰਿੰਸਤੀ ਅੰਸੂ ॥ ੪੫ ॥

੪੬. [ਤੀਰਥਾਂ ਦਾ ਪ੍ਰਸੰਗ। ਕੁਰਛੇਤ੍ਰ]।

ਦੋਹਰਾ॥ਤਹਿੰਤੇ ਪੁਨ ਆਗੇ ਚਲੇ ਸੰਗਤਿ ਸਤਿਗੁਰ ਸੰਗ॥ 'ਜੋਤੀਸਰ'ਤੀਰਥ[1] ਨਿਕਟ ਪਹੁੰਚੇ,ਸੁਨੋ ਪ੍ਰਸੰਗ ॥੧॥ ਚੌਪਈ॥ 'ਕੌਰਵ ਪਾਂਡਵ ਕੋ ਦਲ ਭਾਰਾ। ਇਹਾਂ ਆਨਿ ਕਿਯ ਜੰਗ ਅਖਾਰਾ॥ਇਕਠੀ ਅਠਦਸ ਛੁਹਨਿ[2]ਭਈ। ਹੋਇ ਸਨੱਧਬੱਧ ਥਿਰ ਥਈ[3]॥੨॥ਇਕ ਦਿਸ਼ਿ ਸਪਤ, ਇਕਾਦਸ਼ ਦੂਈ[4]।ਇਸ ਥਲ ਸੋ ਮੁਕਾਬਲੈ ਹੂਈ। ਤਬ ਅਰਜਨ ਤਿਨਿ ਦੇਖਿ ਬਿਚਾਰਾ। ਕਿਸ ਕੋ ਕਰਿਹੌਂ ਇਹਾਂ ਸੰਘਾਰਾ ॥੩॥ ਗੁਰੂ ਪਿਤਾਮਾ[5] ਆਦਿਕ ਸਾਰੇ। ਜਾਨਨੋ ਪਰੈ ਅਪਨਿ ਪਰਵਾਰੇ।ਕੁਲ ਨਾਸ਼ਕ ਕੈਸੇ ਅਬਿ ਹੋਵੌਂ।ਅਪਰ ਸ਼ੱਤ੍ਰੂ ਕੋ ਇਹਾਂ ਨ ਜੋਵੌਂ॥੪॥ਨਿਜ ਦਲ ਤੇ ਨਿਕਾਸਿ ਕਰਿ ਸਨੰਦਨ। ਇਸ ਥਲੌਥਿਤਿ ਕਿਯ ਨੰਦ ਸੁ ਨੰਦਨ[6]।ਆਸ਼ੈ ਅਰਜਨ ਕੋ ਜਥਿ ਜਾਨਾ।ਕਰਿ ਉਪਦੇਸ਼ਦਯੋ ਮਨ ਗਯਾਨਾ॥ ੫ ॥–ਤਨ ਸਬੰਧ ਕੋ ਮਿੱਥਯਾ ਜਾਨਿ। ਸਤ ਚੇਤਨ ਹੈ ਅਲਿਪ ਮਹਾਨ[7]। ਕਰਤਾ ਭੁਕਤਾ[8] ਆਪ ਨ ਲਖੀਯਹਿ। ਮਤਿ ਕਰਿ ਨਿਜ ਸਰੂਪ ਕੋ ਪਿਖਯਹਿ[9]–॥ ੬ ॥ ਇੱਤਯਾਦਿਕ ਗੀਤਾ ਮਹਿੰ ਕਹਯੋ। ਰਿਦੈ ਗਯਾਨ ਅਰਜਨ ਸੁਨਿ ਲਹਯੋ। ਬਾਸੁਦੇਵ[10] ਕਹਿ ਅਨਿਕ ਪੁਕਾਰਾ। ਕਰਿਵਾਇਸਿ ਬਡਿ ਜੰਗ ਅਖਾਰਾ ॥ ੭ ॥ ਇਸਿ ਥਲ ਥਿਤਿ

[1]ਕੁਰਖੇਤ੍ਰ ਦੇ ੮੪ ਤੀਰਥਾਂ ਵਿਚੋਂ ਇਕ। [2]ਖੁਹਣੀਆਂ (ਫੌਜ)। [3]ਹਥਿਆਰਾਂ ਨਾਲ ਤਿਆਰ ਬਰਤਿਆਰ ਹੋਕੇ ਡਟ ਗਈ। [4]ਇਕ ਪਾਸੇ ਸੱਤ (ਖੁਹਣੀ, ਤੇ) ਗਿਆਰਾਂ (ਖੁਹਣੀ) ਦੂਜੀ ਵਲ। [5]ਦਾਦਾ। [6]ਨੰਦ ਦੇ ਪੁੱਤ੍ਰ ਸ਼੍ਰੀ ਕ੍ਰਿਸ਼ਨ ਜੀ ਨੇ। [7]ਛੋਟਿਆਂ ਵਡਿਆਂ ਵਿਚ ਸਤ ਚੇਤਨ ਹੈ (ਅ) ਸਤ ਚੇਤਨ ਅਤਿਸ਼ੈ ਕਰ ਨਿਰਲੇਪ ਹੈ। [8]ਕਰਨ ਵਾਲਾ ਤੇ ਭੋਗਣ ਵਾਲਾ। [9]ਆਪਣੇ ਸਰੂਪ ਨੂੰ ਇਸ ਕਰਕੇ (ਕਰਤਾ, ਭੁਗਤਾ) ਮਤ ਜਾਣੋਂ (ਅ) ਅਥਵਾ–ਬੁੱਧੀ ਨਾਲ ਨਿਜ ਸਰੂਪ ਨੂੰ ਦੇਖ। [10]ਕ੍ਰਿਸ਼ਨ ਜੀ ਨੇ।

*ਬਿਨਾ ਜਾਤਿ ਪਾਤ ਦੇ ਖਿਆਲ ਦੇ ਦੀਨ, ਦੁਖੀ ਤੇ ਅਨਾਥਾਂ ਨੂੰ ਦਾਨ ਦੇਣਾ ਗੁਰਮਤ ਅਨਕੂਲ ਹੈ, ਜਿਹਾਕਿ ਇਸੇ ਅੰਸੂ ਦੇ ਅੰਕ ੩੫ ਵਿਚ ਦੱਸਿਆ ਹੈ। 'ਜਥਾ ਸ਼ਕਤਿ ਸਭਿਹਿਨਿ ਦੇ ਦਾਨ'। ਜੇ ਇਸ ਦਾਨ ਤੋਂ ਮੁਕਿਤ ਪ੍ਰਾਪਤੀ ਭਾਵ ਲਿਆ ਜਾਵੇ ਤਾਂ ਉਸ ਦੀ ਨਿਖੇਧੀ ਵਿਚ ਤੀਸਰੀ ਪਾਤਸ਼ਾਹੀ ਜੀ ਆਪ ਫੁਰਮਾਉਂਦੇ ਹਨ 'ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ'॥

ਰਥ ਕ੍ਰਿਸ਼ਨ ਪੁਨੀਤਾ। ਅਰਜਨ ਸਾਥਿ ਕਹੀ ਸ਼ੁਭ ਗੀਤਾ। ਯਾਂਤੇ ਪਾਵਨ ਇਹ ਇਸਥਾਨਾ। ਸੰਗਤਿ ਸਗਰੀ ਕਰਹੁ ਸ਼ਨਾਨਾ*' ॥੮॥ ਸੁਨਿ ਸਿੱਖਨਿ ਸੁਖ ਪਾਇ ਬਿਸਾਲਾ।ਕੀਨਿ ਸ਼ਨਾਨ ਦਾਨ ਤਿਸਿ ਕਾਲਾ। ਬਹੁਰ ਥਨੇਸਰ ਸਤਿਗੁਰ ਗਏ।ਭੀਰ ਸੰਗ ਬਹੁ ਡੇਰਾ ਕਏ ॥ ੯ ॥ ਖਾਨ ਪਾਨ ਕਰਿ ਨਿਸਿ ਬਿਸਰਾਮੋ।ਕਰਨਿ ਕੀਰਤਨ ਉਠਿ ਰਹਿ ਜਾਮੋ'। ਰਾਗਨਿ ਕੀ ਧੁਨਿ ਸੁੰਦਰ ਸਾਥ।ਉਪਜਤਿ ਪ੍ਰੇਮ ਪ੍ਰਮੇਸ਼ੁਰ ਨਾਥ॥੧੦॥ਭਯੋ ਪ੍ਰਕਾਸ਼ ਪ੍ਰਾਤਿ ਕੋ ਜਾਨਾ। ਕੀਨ ਤੀਰਥਨਿ ਬਿਧੈ ਸ਼ਨਾਨਾ। ਸਾਰਸੁਤੀ ਸਲਿਤਾ ਜਲ ਪਾਵਨ। ਗਯੋ ਪ੍ਰਵਾਹ ਪੁੰਨ ਬਹੁ ਥਾਵਨ ॥੧੧॥ ਤੀਰਥ ਬ੍ਰਿੰਦ ਬਿਧੈ ਬਹਿ ਬਾਰੀ[2]।ਪਾਵਨ ਕਰੀ ਭੂਮਿਕਾ ਸਾਰੀ।ਤਿਸਿ ਮਹਿੰ ਕਰਿ ਸ਼ਨਾਨ ਹਰਖਾਏ।ਜਪਿ ਪ੍ਰਭੁ ਦਾਨ ਦੀਨਿ ਸਮੁਦਾਏ॥੧੨॥ਸਭਿ ਤੀਰਥ ਅਰੁ ਨਗਰ ਮਝਾਰਾ।ਸੁਨਿ ਸੁਨਿ ਸੁਧਿ ਨਰ ਕਰਹਿੰ ਉਚਾਰਾ†।'ਸ਼੍ਰੀ ਨਾਨਕ ਤੇ ਤੀਸਰ ਥਾਨ। ਬੈਠੇ ਗਾਦੀ ਗੁਰੂ ਮਹਾਨ ॥੧੩॥ ਸੋ ਤੀਰਥ ਕਰਿਬੇ ਕਹੁ ਆਯਹੁ। ਮਹਾਂ ਜੋਤਿ ਜਿਨ ਜਗ ਬਿਦਤਾਯਹੁ।ਸੰਨਆਸੀ ਬ੍ਰਹਮਚਾਰੀ ਬ੍ਰਿੰਦ।ਪੰਡਿਤ ਬਿੰਦਨਾ ਬਿਧੈ ਬਿਲੰਦ। ੧੪॥ਬੈਰਾਗੀ ਆਦਿਕ ਬਹੁ ਬੇਖਨਿ। ਚਲਿ ਆਏ ਸਤਿਗੁਰ ਕਹੁ ਦੇਖਨਿ। ਨਰ ਗ੍ਰਿਹਸਥੀ ਗੁਰ ਕੇ ਸਿਖ ਕੋਈ।ਗੁਰੂ ਦਰਸ਼ ਹਿਤ ਆਏ ਤੋਈ ॥੧੫॥ ਲੇ ਕਰਿ ਕੇਤਿਕ ਸ਼ੁਭ ਪਕਵਾਨ।ਕਿਨਹੂੰ ਸੁਮਨ ਸੁ ਲੀਨਸਿ ਪਾਨ।ਕੋ ਫਲ ਮੂਲ ਲਯਾਇਬੋ ਕਰੈਂ। ਚਾਰਹੁ ਬਰਨ ਭੇਟ ਕੋ ਧਰੈਂ॥੧੬॥ ਦਰਸਹਿੰ ਸਤਿ-ਗੁਰ ਕਰਿ ਕਰਿ ਨਮੋ। ਭਈ ਭੀਰ ਭਾਰੀ ਤਿਹ ਸਮੋ। ਦੇਖਤਿ ਸਰਬ ਪ੍ਰਤਾਪ ਉਚੇਰੇ। ਧਰਨੋ ਸਰੂਪ ਜਨੁ ਗਯਾਨ ਬਡੇਰੇ[3] ॥ ੧੭ ॥ ਪੰਡਿਤ ਅਰੁ ਸੰਨਆਸੀ ਬ੍ਰਿੰਦ। ਢਿਗ ਬੈਠੇ ਹੈਂਕਾਰ ਬਿਲੰਦ।ਸ਼੍ਰੀ ਸਤਿਗੁਰ ਕੋ ਦਰਸ਼ਨ ਕਰਨੋ।ਕਰਿ ਬੰਦਨ ਕੋ ਪ੍ਰਸ਼ਨ ਉਚਰਨੋ ॥੧੮॥ 'ਸ਼੍ਰੀ ਨਾਨਕ ਜੋ ਕੀਨਸਿ ਬਾਨੀ।ਤਿਸ ਕੋ ਕਾਰਨ ਪਰਹਿ ਨ ਜਾਨੀ[4]। ਆਗੈ ਹੁਤੇ ਸੁ ਬੇਦ ਪੁਰਾਨ। ਪਠਹਿੰ ਸੁਨਹਿੰ ਬਿਸਤਰੇ ਜਹਾਨ[5]॥੧੯॥ਸੋ ਕੱਲਜਾਨ ਕਰਤਿ ਜੱਗਜਾਸੀ।

---

[1]ਪਹਿਰ (ਰਾਤ) ਰਹੀ ਤੋਂ। [2]ਵਗਦਾ ਹੈ ਜਲ। [3]ਮਾਨੋ ਗਿਆਨ ਨੇ ਬਜ਼ੁਰਗ ਸਰੀਰ ਧਾਰਨ ਕੀਤਾ ਹੈ। [4]ਨਹੀਂ ਜਾਣਿਆ ਜਾਂਦਾ। [5]ਪੜ੍ਹਨਾ ਸੁਣਨਾ ਫੈਲਿਆ ਜਹਾਨ ਵਿਚ।

*ਇਸੇ ਅੰਸੂ ਦੇ ਆਦ ਵਿਚ 'ਪੁੰਨ ਰੂਪ ਤੀਰਥ ਗੁਰੂ' ਕਵੀ ਜੀ ਆਪ ਕਹਿ ਆਏ ਹਨ, ਹੁਣ ਸਿੱਖ ਨੂੰ ਕਿਸੇ ਹੋਰ ਪਾਵਨ ਕਰਨ ਵਾਲੇ ਤੀਰਥ ਦੀ ਲੋੜ ਨਹੀਂ, ਗੁਰਬਾਣੀ ਤਾਂ ਇਸ ਉਪਦੇਸ਼ ਨਾਲ ਭਰੀ ਪਈ ਹੈ। †ਪਾ:—ਕਰਹਿੰ ਵਿਚਾਰਾ।

ਚਲਹਿੰ ਕਹੇ ਪਰ,ਕਾਟਹਿੰ ਫਾਸੀ[1]। ਮੁਕਤਿ ਪੰਥ ਕੋ ਨੀਕੀ ਭਾਂਤਿ। ਬਰਨਨੋ ਉਪਦੇਸ਼ ਜੁ ਬਖਜਾਤ*॥੨੦॥ਤਿਨਿ ਕੇ ਹੋਤੇ ਸ਼੍ਰੀ ਗੁਰ ਬਾਨੀ†।ਕਮੋਂ ਕੀਨਸਿ ਕੁਛ ਜਾਇ ਨ ਜਾਨੀ?'। ਇਸ ਪ੍ਰਕਾਰ ਤਿਨਿ ਤੇ ਸੁਨਿ ਕਾਨ। ਸ਼੍ਰੀ ਗੁਰ ਕੀਨਸਿ ਸ਼ਬਦ ਬਖਾਨਿ ॥ ੨੧ ॥ ਸ਼੍ਰੀ ਮੁਖ ਵਾਕ:-

ਮਹਲਾ ੩ ਗਉੜੀ ਬੈਰਾਗਣਿ ॥

ਜੈਸੀ ਧਰਤੀ ਉਪਰ ਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥ ੧ ॥ ਬਾਬਾ ਤੂੰ ਐਸੋ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੋ ਜਾਇ ਸਮਾਹੀ ॥ ੧ ॥ ਰਹਾਉ ॥ ਇਸਤਰੀ ਪੁਰਖ ਹੋਇਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝਹੀ ਮਾਹਿ ਸਮਾਹੀ ॥ ੨ ॥ ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥ ੩ ॥ ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾਹੀ ॥ ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥ ੪ ॥ ੧ ॥ ੧੫ ॥ ੩੫ ॥

ਚੌਪਈ॥ 'ਬੇਦ ਪੁਰਾਨਨਿ ਕੋ ਉਪਦੇਸ਼। ਕਿਸਹੂੰ ਕੋ ਪ੍ਰਾਪਤਿ ਕਿਸਿ ਦੇਸ਼। ਪ੍ਰਥਮੇ ਨੀਕੀ ਹੋਵਹਿ‡ ਜਾਤਿ§। ਪੁਨ ਤਿਸਿ ਤੇ ਚਹਿ ਮਤਿ ਅਵਿਦਾਤਿ[2] ॥੨੨॥ਬਹੁਰ ਅੱਭਜਾਸ ਕਮਾਵਹਿੰ ਘਨੋ।ਦੁਰਿ ਦੁਰਿ ਬੈਠਤਿ ਕਬਹੂੰ ਭਨੋ[3]। ਪੁਨਹਿ ਪ੍ਰੇਮ ਪਰਲੋਕ ਕਰੈਜੋ।ਕੋਟਿ ਮਧੇ ਨਰਕੋ ਨਿਤਰੈ ਜੋ[4]¶॥੨੩॥ਜਥਾ ਕੂਪ ਕੋ ਨੀਰ ਪਛਾਨ। ਕੋ ਜਬ ਘਾਲਹਿ ਘਾਲ ਮਹਾਂਨ[5]। ਨਿਜ ਹਿਤ ਕੁਛ ਖੇਤੀ ਕਰਿ ਲੇਤਿ।ਜੋ ਨਿਤ ਪਾਲਨਿ ਸੋਂ ਕਰਿ ਹੇਤ[6]॥੨੪॥ਸ਼੍ਰੀ ਸਤਿਗੁਰ ਕੋ ਸਬਦ ਸੁਖਾਰੋ। ਸਰਬ ਜਾਤਿ ਕੋ ਹੈ ਅਧਿਕਾਰੋ।ਸਰਬ ਕਾਲ ਅਰੁ ਸਗਰੇ ਦੇਸ਼। ਲਘੁ ਬਿਸਾਲ ਸਭਿ ਹਤਹਿੰ ਕਲੇਸ਼[7]॥੨੫॥ਧਨੀ ਨਿਰਧਨੀ ਸਭਿ ਲੇ ਪਾਇ।ਉਠਤਿ ਬੈਠਤਿ ਹਰਿ() ਗੁਨਗਾਇ। ਬਿਨਾ ਸੋਚ,ਕੈ ਕਰਹਿ

[1]ਜੇ (ਉਨ੍ਹਾਂ ਦੇ) ਕਹੇ ਪਰ ਚਲਦੇ ਸੀ ਉਸ ਦੀ ਫਾਂਸੀ ਕਟੀ ਜਾਂਦੀ ਸੀ। [2]ਉਸ ਤੋਂ (ਅਗੇ) ਫੇਰ ਮਤ ਉਜਲ ਚਾਹੀਦੀ ਹੈ। [3]ਕਦੇ ਛੁਪ ਛੁਪ ਕੇ ਬੈਠਕੇ ਉਚਾਰੇ, ਭਾਵ, ਏਕਾਂਤ ਬੈਠਕੇ ਵਿਦਜਾ ਘੋਖੇ। [4]ਕ੍ਰੋੜਾਂ ਵਿਚ ਕੋਈ (ਇਕ) ਨਰ (ਹੀ ਹੁੰਦਾ ਹੈ) ਜੋ ਨਿਤਰਦਾ ਹੈ। [5]ਮਹਾਂਨ ਕਮਾਈ ਕਰੇ। [6](ਉਹ ਥੀ ਤਾਂ) ਜੋ ਨਿੱਤ (ਖੇਤੀ ਦੇ) ਪਾਲਣ ਦਾ ਹਿਤ ਕਰੀ ਰਖੇ। [7]ਛੋਟੇ ਵਡੇ ਸਭ ਦੇ ਕਲੇਸ਼ ਨਾਸ਼ ਕਰਦੇ ਹਨ (ਗੁਰਸ਼ਬਦ)।*ਪਾ:-ਬਰਨਨੋ ਹੈ ਉਪਦੇਸ਼ ਬਖਜਾਤ।†ਪਾ:-ਸਤਿਕੁਰ ਬਾਨੀ। ‡ਪਾ:-ਹੋਵਤ। §ਸ਼ੂਦਰ ਆਦਿ ਜਾਤੀਆਂ ਨੂੰ ਵੇਦ ਪੜ੍ਹਨੇ ਦਾ ਅਧਿਕਾਰ ਨਹੀਂ। ਸੋ ਸਰਬ ਸਾਧਾਰਣ, ਕਿਰਤੀ, ਜ਼ਿਮੀਦਾਰ, ਮਜ਼ਦੂਰ ਤਾਂ ਮੁਕਤੀ ਤੋਂ ਏਨੀ ਗਲ ਨਾਲ ਹੀ ਵਾਂਜੇ ਗਏ। ¶ਪਾ:-ਕੋਇ ਤਰੈ ਜੋ। ()ਪਾ:-ਰਹਿ।

ਸ਼ਨਾਨ। ਕਰਹਿ ਭਜਨ ਪਾਵਹਿ ਕੱਲਆਨ ॥ ੨੬॥ ਨੀਚ ਊਚ ਸਭਿ ਕੋ ਇਕਿ ਸਾਰ।ਤਿਸਿ ਪਰ ਸੁਨਿ ਦ੍ਰਿਸ਼ਟਾਂਤ ਉਦਾਰ। ਬੇਦ ਪੁਰਾਨ ਕੂਪ ਜਲ ਜੈਸੇ।ਬਰੋਸਾਇ ਕੋ ਇਕ ਕਿਤਿ ਕੈਸੇ[1]॥੨੭॥ਸਤਿਗੁਰ ਬਾਨੀਮੇਘ[2] ਸਮਾਨ। ਬਰਖੈ ਚਹੁੰਦਿਸ਼ਿ ਬਿਖੈ ਮਹਾਂਨ। ਬਨ ਕੇ ਪਸੁ ਪੰਛੀ ਸੁਖ ਪਾਵਹਿੰ।ਕਰਹਿੰ ਪਾਨ ਅਰੁ ਤਪਤ ਮਿਟਾਵਹਿੰ॥੨੮॥ਕੂਪ ਕਿਸੂ ਕੈ ਹੋਇ ਕਿ ਨਾਂਹੀ। ਇਕ ਸਮ ਘਨ ਤੇ ਸਭਿ ਸੁਖ ਪਾਂਹੀ। ਸਗਰੇ ਖੇਤੀ ਬੋਇ ਪਕਾਇੰ[3]। ਬਿਨਾ ਜਤਨ ਸਭਿ ਹੀ ਸੁਖ ਪਾਇੰ॥੨੯॥ਤਜੋਂ ਸਤਿਗੁਰ ਕੇ ਸ਼ਬਦ ਸੁਖੈਨ।ਪਢਿ ਗਤਿ ਪ੍ਰਾਪਤਿ ਜੈਨ ਰੁ ਕੈਨ[4]।ਧਰਤੀ ਬਿਖੈ ਕੂਪ ਕੋ ਪਾਨੀ।ਤਊ ਮੇਘ ਬਰਖਹਿ,ਸੁਖ ਠਾਂਨੀ॥੩੦॥ਯਾਂਤੇਪੰਡਿਤ ਰਿਦੈ ਬਿਚਾਰਹੁ।ਘਨ ਅਰੁ ਕੂਪ ਨੀਰ ਨਿਰਧਾਰਹੁ।ਗੁਰ ਬਾਨੀ ਕੋ ਕਾਰਨ ਏਹੁ।ਸੁਨਹੁ ਸੁਜਨ ਨਹਿੰ ਕਰਹੁਸੰਦੇਹੁ ॥੩੧॥ ਬਰੋਸਾਇੰ ਲਾਖਹੁੰ ਗੁਰ ਬਾਨੀ।ਊਚ ਨੀਚੁ ਕੈ ਏਕ ਸਮਾਨੀ। ਪ੍ਰੇਮ ਠਾਨਿ ਜੋ ਪਠਹਿ ਬਿਚਾਰਹਿ।ਬਹੁਰ ਕਮਾਵਹਿ ਹੁਇ ਨਿਸਤਾਰਹਿ[5]॥੩੨॥ ਨਗਰ ਤੀਰਥਨਿ ਪਰ ਜੋ ਬਾਸੀ।ਸੁਨਿ ਕਰਿ ਸਗਰੇ ਭਏ ਹੁਲਾਸੀ।ਬੰਦਨ ਕਰਿ ਸਭਿਹੂੰਨਿ ਸਰਾਹੇ। ਗਏ ਆਪਨੇ ਧਾਮਨਿ* ਮਾਂਹੇ ॥ ੩੩ ॥ ਇਸ ਪ੍ਰਕਾਰ ਕੁਛ ਚਰਚਾ ਭਈ।ਸੁਨਿ ਕੋਤਿਕ ਕੀ ਦੁਰਮਤਿ ਗਈ। ਖਾਨ ਪਾਨ ਕਰਿ ਸੰਗਤਿ ਸਾਥ। ਦੂਜੀ ਨਿਸ ਬਾਸੇ ਜਗਨਾਥ ॥ ੩੪ ॥ ਦਿਵਸ ਤੀਸਰੇ ਤੀਰਥ ਆਨ। ਸਭਿ ਸਿੱਖਨ ਜੁਤਿ ਕੀਨਿ ਸ਼ਨਾਨ। ਜਥਾ ਸ਼ਕਤਿ ਸਭਿਹਿਨਿ ਦੇ ਦਾਨ। ਬੈਠੇ ਡੇਰੇ ਕ੍ਰਿਪਾ ਨਿਧਾਨ ॥੩੫॥ ਖਾਨਪਾਨ ਸੰਗਤਿ ਸਭਿ ਕਰਿਕੈ। ਗੁਰ ਢਿਗ ਆਇ ਹਰਖ ਕਹੁ ਧਰਿਕੈ। ਹਾਥ ਜੋਰਿ ਸਭਿ ਬੂਝਨ ਕੀਨੇ।"ਸ਼੍ਰੀ ਗੁਰ! ਤੁਮ ਉਰ ਸਭਿ ਕੁਛ ਚੀਨੇ॥੩੬॥ਇਹ ਕੁਰਛੇਤ੍ਰ ਕੋਸ ਅਠਤਾਲੀ। ਕਿਮਿ ਪੁਨੀਤ ਇਹ ਭਯੋ ਬਿਸਾਲੀ। ਤੀਰਥ ਜਿਸ ਮਹਿੰ ਬਨੇ ਹਜ਼ਾਰੋਂ।ਅਨਿਕ† ਭਏ ਤਪਸੀ ਤਪ ਧਾਰੋ॥੩੭॥ਥਾਨ ਪੁਨੀਤ ਜਾਨਿ ਇਹ ਮਹਾਂ। ਕੌਰਵ ਪਾਂਡਵ ਲਰਿ ਮਰਿ ਜਹਾਂ। ਕਿਸਿ ਕਾਰਣ ਤੇ ਪਾਵਨ ਭਯੋ?।ਬਹੁਤਿ ਨਰਨਿ ਤਨ ਤਜਾਗਨਿ ਕਿਯੋ॥੩੮॥ਕੌਤਕਬਰਤੈ ਰਿਦੈ ਹਮਾਰੇ। ਸਕਲ ਸੁਨਾਵਹੁ ਕਥਾ ਉਚਾਰੇ[6]। ਸਭਿ ਸੰਗਤਿ ਕੇ ਸੁਨਿ ਕੈ ਬੈਨ।ਕਰੁਨਾ ਭਰੇ ਰਸੀਲੇ ਨੈਨ॥੩੯॥ਪਰਉਪਕਾਰ ਕਰਨਿ ਨਿਤਿ ਚਾਹਤਿ । ਬਹੁ ਲੋਕਨ ਕੀ ਦੁਰਮਤਿ ਦਾਹਤਿ।ਜਿਸ ਕਾਰਨ ਕੋ ਧਰਿ ਅਵਿਤਾਰਾ।

[1]ਫਰੋਸਾਉਂਦਾ ਹੈ ਭਾਵ ਲਾਭ ਪ੍ਰਾਪਤ ਕਰਦਾ ਹੈ ਕੋਈ ਇਕ ਕਿਧਰੇ। [2]ਬੱਦਲ। [3]ਬੀਜ ਕੇ ਪਕਾਉਂਦੇ ਹਨ। [4]ਜਿਸ ਕਿਸੇ ਨੂੰ। *ਪਾ:—ਸ਼ਾਨਨ। †ਪਾ:—ਅਧਿਕ।

ਸੋ ਨਿਤ ਕਰਤਿ ਭਗਤਿ ਬਿਸਥਾਰਾ ॥ ੪੦ ॥ ਕਥਾ ਪੁਰਾਤਨ ਬਹੁ ਚਿਰ ਕੇਰੀ।ਗਿਨਤੀ ਸੰਮਤ[1]ਪਰਹਿ ਨ ਹੇਰੀ।ਜਗਤ ਆਦਿ ਕੋ ਇਹ ਬਿਰਤਾਂਤ[2] । ਸ਼੍ਰੀ ਗੁਰ ਚਹਯੋ ਕਰਨਿ ਬੱਖਯਾਤ ॥ ੪੧ ॥ 'ਭੋ ਸੰਗਤਿ ! ਸੁਨੀ-ਅਹਿ ਦੇ ਕਾਨ।ਉਪਜਯੋ ਨਹਿੰ ਜਬਿ ਜਗਤ ਮਹਾਂਨ। ਸ਼੍ਰੀ ਨਾਰਾਇਣ ਬੈਠੇ ਇਹਾਂ। ਭਯੋ ਇਤਕ ਮਹਿੰ[3] ਆਸਨ ਮਹਾਂ॥੪੨॥ਅਸ਼ਟ ਕੋਸ ਲਗਿ ਨੀਚੇ ਥਾਨ।ਆਗੇ ਜਾਨੁ[4]ਬਧੇ ਮਹਾਂਨ।ਉੱਤਰ ਦਿਸ਼ਿ ਭੀ ਪ੍ਰਿਸ਼ਟਿਬਡੇਰੀ।ਦੱਖਣ ਕੋ ਮੁਖ ਕਿਯ ਤਿਸ ਬੇਰੀ ॥ ੪੩ ॥ ਅਸ਼ਟ ਕੋਸ ਚਉਗਿਰਦੇ ਮਾਂਹਿ । ਮੱਧ ਥਾਨ ਭਗਵਾਨ ਸੁ ਆਹਿ[5]।ਸੋ ਥਲ ਇਹੈ ਥਨੇਸਰ ਜਾਨਹੁ।ਮਹਾਂ ਮਹਾਤਮ ਰਿਦੈ ਪ੍ਰਮਾਨਹੁ'॥੪੪॥ਸੁਨਿ ਸੰਗਤਿ ਗੁਰਿ ਬੂਝਨ ਕੀਨੋ। 'ਇਹਾਂ ਪ੍ਰਮੇਸ਼ੁਰ ਕਿਮ ਆਸੀਨੇ ?। ਕੋ ਕਾਰਨ ਭਾ ?ਬਰਨਨ ਕਰਿਯਹਿ। ਸਭਿ ਸਿੱਖਨਿ ਕੀ ਇੱਛਾ ਪੁਰਿਯਹਿ॥੪੫॥ ਭੂਤ ਭਵਿੱਖਨ ਤੀਨਹੂੰ ਕਾਲ।ਰਾਵਰਿ ਕੋ ਸਭਿ ਗਯਾਤ ਬਿਸਾਲ'।ਸ਼੍ਰੀ ਗੁਰ ਅਮਰਦਾਸ ਸੁਖਰਾਸ।ਨਿਜ ਦਾਸਨ ਕੀ ਪੂਰਤਿ ਆਸ ॥੪੬॥ ਕਹਨਿ ਲਗੇ ਇਤਿਹਾਸ ਪੁਰਾਤਨਿ*। ਜਿਮ ਕੀਨੋ ਸ੍ਰੀ ਪ੍ਰਭੁ ਸਨਾਤਨ । ਸੰਗਤਿ ਸੁਨਹੁ ਸੁ ਕਥਾ ਨਰਾਯਨ। ਜਿਸਤੇ ਹੋਵਤਿ ਪਾਪ ਪਲਾਯਨ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਕੁਰਛੇਤਰ ਆਗਮਨ ਸ਼੍ਰੀ ਅਮਰ' ਪ੍ਰਸੰਗ ਬਰਨਨੰ ਨਾਮ ਖ਼ਸ਼ਟ ਚੱਤ੍ਵਾਰਿੰਸਤੀ ਅੰਸੂ ॥ ੪੬ ॥

---

[1]ਬਰਸਾਂ ਦੀ। [2]ਜਗਤ ਦੇ ਮੁੱਢ ਦਾ ਇਹ ਬ੍ਰਿਤਾਂਤ। [3]ਇਤਨੀ ਥਾਂ ਵਿਚ। [4]ਗੋਡੇ। [5]ਵਿਸ਼ਨੂੰ ਦਾ ਹੈਸੀ। *ਧਰਤੀ ਦਾ ਇਕ ਨਾਮ ਮੇਦਨੀ ਹੈ। ਮੇਦਾ ਨਾਮ ਮਿੱਝ ਦਾ ਹੈ। ਪੁਰਾਣਾਂ ਨੇ ਮੇਦਨੀ ਦੇ ਬਣਨ ਦਾ ਕਾਰਨ (ਮੇਦਾ=) ਮਿੱਝ ਦੱਸਿਆ ਹੈ, ਤੇ ਦੈਂ ਰਾਖਸ਼ਾਂ ਦੇ ਮਾਰੇ ਜਾਣ ਤੇ ਉਹਨਾਂ ਤੋਂ ਧਰਤੀ ਬਣਨ ਦੀ ਕਥਾ ਲਿਖੀ ਹੈ। ਸੋ ਕਥਾ ਪੁਰਾਣਾਂ ਵਿਚੋਂ ਢਾਚੀ ਹੋਈ ਕਵਿ ਜੀ ਅੱਗੇ ਦੇਣ ਲੱਗੇ ਹਨ। ਅੱਗੇ ਆਉਣ ਵਾਲੀ ਸਾਰੀ ਕਹਾਣੀ ਨੂੰ ਗੁਰੂ ਜੀ ਵਲੋਂ ਨਹੀਂ ਸਮਝਣਾ ਚਾਹੀਏ। ਉਹਨਾਂ ਦੀ ਬਾਣੀ ਦੱਸਦੀ ਹੈ ਕਿ ਐਸੀਆਂ ਕਹਾਣੀਆਂ ਪਰ ਸਤਿਗੁਰਾਂ ਦਾ ਵਿਸ਼ਵਾਸ਼ ਨਹੀਂ ਸੀ ਤੇ ਨਾ ਆਪ ਐਸੇ ਉਪਦੇਸ਼ ਕਰਦੇ ਸਨ।

ਚੌਵੀਸ ਅਵਤਾਰ ਨਾਮੇ ਰਚਨਾ ਵਿਚ ਲਿਖਿਆ ਹੈ ਕਿ ਬਿਸ਼ਨੁ ਪੰਜ ਹਜ਼ਾਰ ਵਰ੍ਹੇ ਮਧੁਕੈਟਭ ਨਾਲ ਲੜਦਾ ਜਿੱਤ ਨਾ ਸਕਿਆ ਤਾਂ ਅਕਾਲ ਪੁਰਖ ਨੇ ਸਹਾਇਤਾ ਕੀਤੀ ਤਾਂ ਫਤੇ ਹੋਈ। ਓਥੇ ਵਿਸ਼ਨੂੰ ਵੱਖਰਾ ਹੈ ਤੇ ਅਕਾਲ ਪੁਰਖ ਵੱਖਰਾ ਹੈ ਜੋ ਸਰਬ ਸ਼ਿਰੋਮਣੀ ਹੈ। ਵਿਸ਼ਨੂੰ ਤੇ ਅਕਾਲ ਪੁਰਖ ਦਾ ਕਵੀ ਜੀ ਨੇ ਏਥੇ ਫਰਕ ਨਹੀਂ ਵਿਖਾਇਆ। ਇਸ ਪ੍ਰਸੰਗ ਵਿਚ ਕਵਿਤਾ ਦੇ ਨਕਤੇ ਤੋਂ ਬੀਰਰਸ ਦਾ ਵਰਣਨ ਸੁਹਣਾ ਹੈ।

੪੭. [ਮੇਦਨੀ ਦੀ ਆਦ ਕਥਾ, ਮਧੁ ਕੈਟਭ ਦਾ ਯੁੱਧ]।

ਦੋਹਰਾ॥ ਸ੍ਰੀ ਨਾਰਾਯਣ*ਹਰਿ ਪ੍ਰਭੂ ਸੇਜ ਸ਼ੇਖ਼ ਤੇ ਪਾਇ।ਸੁਪਤਿ ਜਥਾ ਸੁਖ ਕਾਲ ਚਿਰ[1], ਜਿਹ ਜੋਗੀ ਜਨ ਧ੍ਯਾਇ ॥੧॥ ਚੌਪਈ ॥ ਪਰਮ ਸਰੂਪ ਤੇਜ ਅਤੂਲਤਹੈ।ਬੀਜ ਕੂਤ ਸਭਿ ਜਗ ਕੋ ਅਤਿਹੈ[2]।ਨਿਜ ਮਹਿੰ ਧਰਤੁ ਸ਼ਕਤਿ ਅਨੰਤ। ਸ੍ਰਿਸ਼ਟਿ ਸਥਿਤ ਸੰਘਾਰ ਕਰੰਤ[3] ॥ ੨ ॥ ਪਰਮ ਪੁਰਖ ਪਰਮੇਸ਼ੁਰ ਪੂਰਨ।ਅਨਉਪਮਾ ਗਨ ਸ਼ੱਤ੍ਰੁ ਚੂਰਨ[4]। ਨਿਰਭੈ ਅਨੰਦ ਰੂਪ ਪਰਮਾਤਮ। ਹੈਤਿ ਚਰਾਚਰ[5]ਸਭਿ ਕੋ ਆਤਮ ॥੩॥ ਸ਼ਯਾਮਲ ਅਲਸੀ ਕੁਸਮ ਸਮਾਨ। ਮ੍ਰਿਦੁਲ ਮਧੁਰ ਮੁਖਤੇ ਮੁਸਕ੍ਯਾਨ।ਅਯੁਤ ਬਿਲੋਚਨ ਮੂੰਦ੍ਰਿਤਕਰੇ। ਰਤਨ ਤਲਪ[6]ਪਰ ਸ਼੍ਰੀ ਪ੍ਰਭੂ ਥਿਰੇ ॥ ੪ ॥ ਚਹੁੰਦਿਸ਼ਿ ਮਹਿੰ ਪਸਰਜੋ ਜਲ ਜਾਲਾ। ਅੰਪਰ ਨ ਕੁਛ ਪੱਯਤਿ ਕਿਤਿ ਭਾਲਾ[7]†। ਕਰਤਾ ਪੁਰਖ ਇੱਛ ਅਨੁਸਾਰੇ। ਕਮਲ ਨਾਭਿ ਭਾ ਯੁਤ ਥਿਸਥਾਰੇ[8] ॥੫॥ ਤਿਸਤੇ ਬ੍ਰਹਮਾ ਉਤਪਤਿ ਹੋਵਾ। ਨੇਤ੍ਰਨਿ ਤੇ ਜਲ ਜਹਿੰ ਕਹਿੰ ਜੋਵਾ। ਤਿਸੀ ਕਮਲ ਕੇ ਥਲ ਕੋ ਪਾਇ। ਲਗਜੋ ਕਰਨਿ ਤਪ ਕੋ ਤਪਤਾਇ॥੬॥ਪੁਨਹ ਅਕਾਲ ਪੁਰਖ ਇਛ ਠਾਨਿ। ਹਾਥ ਆਂਗੁਰੀ ਦੇ ਕਰਿ ਕਾਨ। ਕੁਛਕ ਹਲਾਇ ਸੁਕੇਡ੍ਰੂ[9] ਕਰਿਕੈ। ਕਿਤਿਕ ਤਹਾਂ ਤੇ ਮੈਲ ਨਿਕਰਿਕੈ ॥੭॥ ਨਿਜ ਅਨਾਮਿਕਾ ਤੇ ਸੁ ਬਗਾਈ[10]।ਜੋਜਨ ਕਿਤਿਕ ਪਰੀ ਕਿਤਿ ਜਾਈ।ਤਿਸਤੇ ਦੈਤ ਦੋਇ ਤਨ ਧਾਰੇ।ਬਲੀ ਬਿਸਾਲ ਬਡੀ ਭੁਜ ਵਾਰੇ ॥ ੮ ॥ ਬ੍ਰਿਧੇ ਕਲੇਵਰ[11] ਤਿਨ ਤਤਕਾਲਾ। ਅੱਪ੍ਰਮਾਨ[12] ਬਲ ਮਹਤ ਕਰਾਲਾ। ਚਹੁੰਦਿਸ਼ਿ ਬਿਚਰਹਿੰ ਜਲਕੇ ਮਾਂਹੀ। ਭਰੇ ਗਰਬ ਤੇ ਰਣ ਉਤਸਾਹੀ॥੯॥ਮਹਾਂ ਬਦਨ ਅਰੁ ਦਾੜ੍ਹ[13]ਜਿਨਹੁੰ ਕੇ। ਰਕਤ ਬਿਲੋ-

---

[1]ਜੋ ਸ਼ੇਖ਼ ਨਾਗ ਦੀ ਸੇਜਾ ਪਰ ਪੈਕੇ ਸੋਂਦੇ ਹਨ ਚਿਰ ਕਾਲ ਤੱਕ ਸੁਖ ਪੂਰਬਕ। [2]ਜੋ ਵੱਡਾ ਮੂਲ ਤੱਤ ਸਾਰੇ ਜਗਤ ਦਾ ਹੈ। [3]ਦੁਨੀਆਂ ਦੀ ਉਤਪਤੀ ਪਾਲਣਾ ਤੇ ਨਾਸ਼ ਕਰਦਾ ਹੈ। [4]ਉਪਮਾ ਤੋਂ ਰਹਿਤ ਤੇ ਸਮੂਹ ਸ਼ੱਤ੍ਰੂਆਂ ਦੇ ਚੂਰਨ ਕਰਨ ਵਾਲਾ ਹੈ। [5]ਚਰ+ਅਚਰ=ਜੜ੍ਹ ਚੇਤਨ। [6]ਰਤਨਾ ਜੜੀ) ਸੇਜ। [7]ਢੂੰਡਿਆ ਹੋਇਆ। [8]ਨਾਭੀ ਦਾ ਕਮਲ ਖਿਸਤਾਰ ਸਹਿਤ ਹੋਇਆ। [9]ਖੁਰਕ ਕੇ। [10]ਚੀਚੀ ਨਾਲ ਦੀ ਉਂਗਲੀ ਨਾਲ ਵਗਾਹ ਮਾਰੀ। [11]ਸਰੀਰ ਵਧੇ। [12]ਬਿਅੰਤ। [13]ਦਾੜ੍ਹਾਂ।

*ਨਾਰਾਯਣ ਨਾਮ ਆਮ ਕਰਕੇ ਵਿਸ਼ਨੂੰ ਦਾ ਹੀ ਹੈ। ਪੌਰਾਣਾਂ ਵਿਚ ਅਨੇਕ ਵਿਤਪਤੀਆਂ ਇਸ ਦੀਆਂ ਹਨ ਪਰ ਆਮ ਪ੍ਰਸਿੱਧ ਇਹ ਹੈ-ਨਾਰ=ਜਲ, ਆਯਣ=ਘਰ।=ਜਿਸ ਦਾ ਸਭ ਤੋਂ ਪਹਿਲਾਂ ਅਯਣ (ਅਧਿਸ਼ਠਾਨ) ਜਲ ਹੋਇਆ ਸੀ। ਯਜੁਰ ਵੇਦ ਅਰ ਸ਼ਤਪਥ ਬ੍ਰਾਹਮਣ ਵਿਚ ਇਹ ਪਦ ਵਿਸ਼ਨੂੰ ਤੇ ਪ੍ਰਥਮ ਪੁਰਖ ਦੇ ਅਰਥਾਂ ਵਿਚ ਆਇਆ ਹੈ।

†ਪਾਃ-ਕਾਲਾ।

ਚਨ ਭੀਮ ਤਿਨਹੁੰ ਕੇ। ਦੰਡ ਪ੍ਰਚੰਡ[1] ਬਜਾਵਹਿੰ ਬਲਤੇ। ਭੈਰਵ[2] ਗਰਜ ਉਤਾਇਲ ਚਲਤੇ ॥੧੦॥ ਇਚਰਤਿ ਆਇ ਪਹੁੰਚੇ ਤਹਿੰਵਾ। ਹੁਤੋ ਕਮਲ ਪਰ ਬ੍ਰਹਮਾ ਜਹਿੰਵਾ। ਦੇਖਿ ਦੁਹਨ ਕੋ ਡਰਨੋ ਬਿਸਾਲੇ। ਕਾਲੇ ਪਰਬਤ ਮਨਹੁੰ ਕਰਾਲੇ[3] ॥੧੧॥ ਤਨ ਰੁਹਿ ਖਰੇ ਤਰੋਵਰੁ ਜਾਲ[4]।ਜਾਨੁ ਜੁਗ ਜੁਗ ਸ਼ਿੰਗ ਬਿਸਾਲ[5]। ਭੁਜਾ ਭੁਜੰਗਰਾਜ ਸੇ[6] ਨਿਕਸੇ। ਮਹਿਦ ਤਲਾਉ ਬਿਲੋਚਨ ਬਿਕਸੇ॥੧੨॥ਰਕਤ ਬਰਨ ਸ਼ੋਣਤ ਕੇ ਪੂਰੇ।ਸੈਲ ਦਯਧ ਜਨੁ ਆਇ ਹਦੂਰੇ[7]*।ਨਿੰਦ੍ਰਾ ਜੋਗ ਬਿਖੈ ਗੋਸਾਈਂ।ਲਖਿਬਿਧਿ ਨੈ[8] ਤਬਿਕੀਨ ਉਪਾਈ ॥੧੩॥ ਸਭੁਤ ਮਹਾਂ ਮਾਯਾ ਕੀ ਠਾਨੀ†। [9]ਉਤਪਤ ਸਥਿਤ ਹਤਨ ਜਗ ਜਾਨੀ[9]।ਨਿੰਦ੍ਰਾ ਰੂਪ ਭਗਵਤੀ ਮਹਾਂ।ਸ੍ਵਾਹਾ ਸੁਧਾ ਬਖਟਕ੍ਰਿਤ ਅਹਾ[10]॥੧੪॥ ਰੀ ਸ੍ਰੀ ਪਰਮ ਈਸ਼ੁਰੀ ਪੁਸ਼ਟੀ[11]।ਸਰਬ ਚਰਾਚਰ ਰੂਪਾ ਭੁਸ਼ਟੀ[12]। ਖੜਗ-

---

[1]ਭੁਜਓਂਡੇ ਤੀਖਣ। [2]ਭਿਆਨਕ। [3]ਮਾਨੋਂ ਕਾਲੇ ਪਹਾੜ ਭਿਆਨਕ। [4]ਤਨ ਦੇ ਰੋਮ ਮਾਨੋ ਖੜੇ ਹਨ ਦਰਖਤ ਸਮੂਹ। [5]ਦੋ ਗੋਡੇ ਮਾਨੋਂ ਪਹਾੜ ਦੇ ਟਿਲੇ ਹੀ ਹਨ। [6]ਬਾਹਵਾਂ ਸ਼ੇਸ਼ਨਾਗ ਵਤ। [7]ਮਾਨੋਂ ਦਗ ਦਗ ਕਰਦੇ (ਭਾਵ ਬਲਦੇ) ਪਹਾੜ ਸਾਮ੍ਹਣੇ ਆਏ। [8]ਬ੍ਰਹਮਾਂ ਨੇ ਲਖ ਕੇ। [9]ਪੈਦਾ ਕਰਨ, ਪਾਲਨ ਤੇ ਮਾਰਨ ਵਾਲੀ ਹੈ ਜਗਤ ਦੀ ਰਾਣੀ।

[10]ਸ੍ਵਾਹਾ=ਦੇਵਤਿਆਂ ਨਮਿੱਤ ਅਹੁਤੀ ਦੇਕੇ ਇਹ ਸ਼ਬਦ ਉਚਾਰ ਹੁੰਦਾ ਹੈ,[ਸੰਸਃ ਸ੍ਵਾਹਾ]। (ਅ) ਇਹ ਅਹੁਤੀ ਵਸ਼ਕਤੀਵਾਨ ਵੀ ਸਮਝਦੇ ਹਨ, ਤੇ ਇਸ ਨੂੰ ਅਗਨਿ ਦੇਵਤਾ ਦੀ ਇਸਤ੍ਰੀ ਆਖਦੇ ਹਨ, ਇਸ ਦਾ ਸਰੀਰ ਚਾਰ ਵੇਦਾਂ ਦਾ, ਤੇ ਇਸ ਦੇ ਅੰਗ ਛੇ ਅੰਗਾਂ ਦੇ ਬਣੇ ਦੱਸੀਦੇ ਹਨ। (ਏ) ਸ੍ਵਾਹਾ ਨੂੰ ਹੁਦਾ ਪਸ਼ੁਪਤੀ ਦੀ ਇਸਤ੍ਰੀ ਵੀ ਕਹਿੰਦੇ ਹਨ।

ਸੁਧਾ=ਸ੍ਵਧਾ,--ਇਕ ਸ਼ਬਦ ਜੋ ਪਿਤ੍ਰਾਂ ਨਮਿੱਤ ਅਹੁਤੀ ਦੇਕੇ ਉਚਾਰਦੇ ਹਨ। ਮਨੂੰ ਅਨੁਸਾਰ ਇਸ ਦਾ ਉਚਾਰਣ ਸ਼੍ਰਾਧ ਕਰਨ ਵਾਲੇ ਲਈ ਬਹੁਤ ਗੁਣਕਾਰੀ ਹੈ (ਮਨੂੰ ੩. ੨੫੨)। (ਅ) ਦਕਸ਼ ਦੀ ਇਕ ਕੰਨਿਆਂ ਜੋ ਪਿਤਰਾਂ ਦੀ ਇਸਤ੍ਰੀ ਕਹੀ ਗਈ ਹੈ। ਕਈ ਵੇਰ ਅੰਗਿਰਾ, ਕੁਦਰ ਤੇ ਅਗਨੀ ਦੀ ਇਸਤ੍ਰੀ ਨੂੰ ਭੀ 'ਸ੍ਵਧਾ' ਕਿਹਾ ਗਿਆ ਹੈ।

ਬਖਟ=ਵਖਟ,--ਵਖਟ ਸ਼ਬਦ ਦੇਵਤਿਆਂ ਨੂੰ ਅਹੁਤੀ ਦੇਕੇ ਉਚਾਰਦੇ ਹਨ। ਇਹ ਪਦ ਵੇਦਕ ਯੱਗਾਂ ਵਿਚ ਵਰਤੀਂਦਾ ਸੀ। (ਅ) ੩੩ ਦੇਵਤਿਆਂ ਵਿਚੋਂ ਇਕ ਦਾ ਨਾਮ ਜੋ ਵੇਦਕ ਦੇਵਤੇ ਕਹੀਦੇ ਹਨ। ਵਖਟਕ੍ਰਿਤ='ਵਖਟ' ਸ਼ਬਦ ਕਹਿਕੇ ਅਗਨੀ ਵਿਚ ਦਿੱਤੀ ਗਈ ਅਹੁਤੀ। ਪਰੰਤੂ ਇਥੇ ਕਵਿ ਜੀ ਦੀ ਮੁਰਾਦ ਇਹ ਹੈ ਕਿ ਉਹ ਦੇਵੀ ਦੇ ਨਾਵਾਂ ਵਿਚ ਇਹ ਭੀ ਉਸੇ ਦੇ ਨਾਮ ਗਿਣ ਰਹੇ ਹਨ।

[11]ਦੇਵੀ ਦੇ ਨਾਮ ਹਨ। ਪੁਸ਼ਟੀ=ਵਡੀ ਯਾ ਮੋਟਿਆਂ ਕਰਨ ਵਾਲੀ। [12]ਪ੍ਰਸਿੱਧ ਰੂਪ।

*ਪਾ:--ਅਦੂਰੇ। †ਪਾ:--ਆਦਿ ਸ਼ਕਤਿ ਦੀ ਉਸਤਤਿ ਠਾਨੀ।

ਨਿ ਸੂਲਨਿ ਚੱਕ੍ਰਨਿ ਘੋਰਾ[1]। ਮਹਾਂ ਨਾਦਨੀ[2] ਸੈਖਨ ਸ਼ੋਰਾ ॥੧੫॥ ਪਰਮ ਸੁੰਦਰੀ ਨਮੋ ਹਮਾਰੀ। ਬੁੱਧ ਰੁ ਬੋਧ ਲੱਛਣਾ ਭਾਰੀ[3]।ਜਗ ਸ੍ਵਾਮੀ ਪਰਬੋਧਨ ਕਰਿਯਹਿ[4]।ਤ੍ਰਾਸ ਬਿਸਾਲ ਮੋਰ ਪਰਹਰਿਯਹਿ[5] ॥੧੬॥ ਇਮ ਉਸਤਤਿ ਕੋ ਕੀਨਿ ਮਹਾਨੀ।ਅਰੁ ਪੰਕਜ ਕੋ ਗਹਿ ਕਰਿ ਪਾਨੀ। ਸਕਲ ਓਜ ਸੋਂ ਕੀਨਿ ਕੰਪਾਵਨਿ।ਜਗਤਨਾਥ ਕੋਹੇਤੁ ਜਗਾਵਨਿ॥੧੭॥ਭਗਤਵਛਲ ਭੈ ਕਾਟਨ-ਹਾਰੇ। ਜਾਗੇ ਪ੍ਰਭੁ ਦਯਾ ਉਰ ਧਾਰੇ। ਕਮਲਾਸਨ[6] ਕੋ ਧੀਰਜ ਦੀਨਸਿ। [7]ਨਿਰਭੈ ਰਹੁ ਰੱਛਕ ਮੁਝ ਚੀਨਸਿ॥੧੮॥ਦੁਸ਼ਟ ਦੈਤ ਜਿਨ ਬਡ ਆਕਾਰ। ਕਰਿ ਸੈਘਰ ਕੋ ਲੇਹੁੰ ਸੰਘਾਰ[8]। ਸ਼੍ਰੀ ਪ੍ਰਭੁ ਨਿਜ ਸਰੂਪ ਦਿਖਰਾਯੋ। ਸ਼ਯਾਮਲ ਮੇਘ ਮਨਹੁ ਬਿਦਤਾਯੋ ॥੧੯॥ ਦੇਖਤਿ ਦੈਂਤਨਿ ਅਚਰਜ ਮਾਨਾ। [9]ਇਹ ਕੋ ਹੈ ਜਿਹ ਧੀਰ ਮਹਾਨਾ?।ਹਮਹਿ ਬਿਲੋਕਤਿ ਭੈ ਨਹਿੰ ਮਾਨੇ।ਦਰ-ਪਤਿੰ ਰਿਦੈ ਸਥਿਰਤਾ ਠਾਨੇ ॥ ੨੦ ॥ ਹਮ ਦੋਨਹੁੰ ਇਹੁ ਏਕਲ ਖਰਨੋ। ਬਦਨ ਪ੍ਰਸੰਨ ਨੈਕ ਨਹਿੰ ਡਰਨੋ। ਲਾਂਬੀ ਭੁਜਾ ਬਿਭੂਖਨ ਧਾਰੀ। ਆਯੁਤ ਛਾਤੀ ਸੋਭਨ[10] ਭਾਰੀ ॥ ੨੧ ॥ ਪਕਰਹਿ ਇਸਿ ਭੱਛਨ ਕਰਿ ਲੈਹਿੰ। ਛੁਧਾ ਨਿਵਾਰਹਿ ਹੈ ਜੁ ਅਛੈਹਿ[11]। ਇਮ ਕਹਿ ਦੋਨੋ ਓਜ ਸੰਭਾਰਾ। [12]ਤਿਸ਼ਟ ਤਿਸ਼ਟ[13]ਮੁਖ ਊਚ ਉਚਾਰਾ॥੨੨॥ਭੁਜੰਗ ਪ੍ਰਯਾਤ ਛੰਦ ॥ਸੁਨੀ ਸ਼੍ਰੀ ਪ੍ਰਭੂ ਸ਼ੋਨ ਮੈਂ ਊਚ ਬਾਨੀ। ਭਰੇ ਓਤਸਾਹੰ ਭਏ ਸਾਵਧਾਨੀ। ਕਹਯੋ 'ਮੈਂ ਖਰੋ ਆਪ ਆਵੋ ਸੁ ਨੇਰੇ। ਦਿਉਂ ਦੁੰਦ[14]ਜੁੱਧੰ ਸੁ ਕ੍ਰੱਧੰ[15] ਘਨੇਰੇ' ॥੨੩॥ ਮਿਲੇ ਆਪ ਮਾਂਹੀ ਜਗੀਨਾਥ ਦੈਤੰ[16]। ਭਰੇ ਬੇਗ ਭੋਰੇ ਚਹੈਂ ਹੋਹਿ ਜੈਤੰ। ਬਿਰੁੱਧੇ[17]ਸੁ ਕ੍ਰੱਧੇ ਮਚਯੋ ਸੁੱਧ ਜੁੱਧੰ।ਮਹਾਂ ਦ੍ਰੱਪ ਮੱਧੰ ਕਰੈਂ ਬੱਧ ਉੱਧੰ[18]॥੨੪॥ਗਹੇ ਬਾਹ ਦੋਊ ਕਰੇ ਓਜ ਪੇਲੇਂ[19]।ਅਰੀਲੇ ਹਠੀਲੇ ਮੁਛਾਲੇ[20] ਧਕੇਲੈਂ। ਭਿੜੈਂ ਭੇੜ ਭਾਰੇ ਭਏ ਭੀਮ ਭੇਖੀ।ਚਪੇਟੈਂ ਦਪੇਟੈਂ ਲਪੇਟੈਂ ਅਸ਼ੇਖੀ[21]॥੨੫॥ਅਟਾ ਅੱਟ[22] ਹਾਸੈਂ, ਸਟਾ ਪੱਟ[23] ਜੁੱਟੈਂ। ਲਟਾ ਪੱਟ[24] ਹੋਵੈਂ ਧਟਾ ਧੱਟ[25] ਕੁੱਟੈਂ। ਝਟਾ

---

[1]ਤਲਵਾਰਾਂ ਤ੍ਰਿਸੂਲਾਂ ਭਿਆਨਕ ਚੱਕਰਾਂ ਵਾਲੀ ਯਾ ਨਾਲ। [2]ਬੜੀ ਧੁਨ ਕਰਨ ਵਾਲੀ। [3]ਬੁੱਧੀ ਤੇ ਗਿਆਨ ਦੀ ਭਾਰੀ ਜਣਾਇਕ। [4]ਭਾਵ ਵਿਸ਼ਨੂੰ ਨੂੰ ਖਬਰ ਕਰੋ, ਜਗਾਓ। [5]ਬ੍ਰਹਮਾਂ। [6]ਮਾਰ ਲੈਂਦਾ ਹਾਂ। [7]ਹੰਕਾਰ ਵਿਚ ਹੋਕੇ। [8]ਸ਼ੋਭਾ ਵਾਲੀ। [9]ਅਛੈਹ=ਇਕ ਰਸ, (ਅ) ਬਹੁਤਾ ਵਡਾ। (ਏ) ਅਛੈਦਜ=ਜੋ ਛੈਦਜਾ ਨ ਜਾਏ, ਭਾਵ ਜੋ ਬੜਾ ਬਲੀ ਜਾਪਦਾ ਹੈ। [10]ਖੜਾ ਹੋ, ਖੜਾ ਹੋ। [11]ਦੋਹਾਂ ਨੂੰ। [12]ਕ੍ਰੋਧਵਾਨ ਹੋਕੇ। [13]ਵਿਸ਼ਨੂੰ ਤੇ ਦੈਂਤ। [14]ਰੁਕੇ। [15]ਉੱਚੀ। [16]ਧੱਕਦੇ ਹਨ। [17]ਅੜਨ ਵਾਲੇ, ਹਠ ਕਰਨ ਵਾਲੇ, ਵੱਡੀਆਂ ਮੁੱਛਾਂ ਵਾਲੇ। [18]ਖਿਝਕੇ ਦਬਾਏ (ਫਿਰ) ਸਾਰੇ ਲਪਟੇ। [19]ਠਾਹ ਠਾਹ। [20]ਫੇਤੀ ਫੇਤੀ। [21]ਜੱਫੇ ਜੱਫੀ। [22]ਧੜਾ ਧੜ।

ਪੱਟ ਝਟਕੈਂ ਪਟੱਕੈਂ ਪਲੱਟੈਂ[1]। ਕਟਾ ਕੱਟ ਓਠੰ ਅਟੱਕੈਂ, ਨ ਲੱਟੈਂ[2]॥੨੬॥
ਦੁਊ ਦੈਂਤ ਦੌਰੇ ਦਯਾ ਸਿੰਧੁ ਊਪੈ[3]। ਗਹੀ ਬਾਂਹ ਦੋਨੋ ਮਹਾਂ ਭੀਮ ਰੂਪੈ।
ਕਰੈਂ ਓਜ ਦਾਬੈਂ ਜਥਾ ਨੰਮਿ ਹੋਵੈਂ[4]। ਧਰੈਂ ਪਾਇ ਪੇਲੈਂ[5] ਹਠੀਲੇ ਖਰੋਵੈਂ॥
੨੭॥ ਦੋਹਰਾ॥ ਮਧੁਕੈਟਭ ਜੁੱਟੇ ਸੁ ਭਟ[6] ਗਹੀ ਮਹਾਂ ਬਲਿ ਬਾਂਹ। ਦੋਨਹੁ
ਦਿਸ਼ਿ ਦੋਨਹੁ ਖਰੇ ਦ੍ਰਿਢ ਪ੍ਰਾਕ੍ਰਮ ਕੇ ਮਾਂਹਿ॥ ੨੮ ॥ ਪਾਧੜੀ ਛੰਦ ॥ ਤਬ
ਪ੍ਰਭੂ ਆਪਨੋ ਬਲ ਸੰਭਾਰਿ। ਬਾਹੁਨਿ ਉਠਾਇ ਊਰਧ ਉਦਾਰ[7]। ਲਟਕੇ
ਉਤੰਗ ਦੋਨਹੁ ਮਹਾਂਨ। ਕਰਿ ਝਟਕ ਗੋਰ ਦਿਯ ਦੂਰ ਥਾਨ ॥ ੨੯ ॥
ਤਬ ਪਰੇ ਜਾਇ ਜੋਜਨ ਸੁ ਬੀਸ। ਗਿਰ ਕਰਿ ਉਠੇ ਸੁ ਨਿਜ ਦਾਂਤ ਪੀਸ[8]।
ਗਰਜੰਤਿ ਭੂਰ ਤਰਜੰਤਿ ਆਇ[9]।ਮੁਖਿ[10]ਮਾਰ ਮਾਰ[11]ਬਕਤੇ ਰਿਸਾਇ॥੩੦॥
ਉਛਲੰਤ ਨੀਰ ਤਿਨ ਬੇਗ[12]ਸੰਗ।ਸਮ ਸੈਲ ਮੇਰੁ ਮੰਦਰ ਉਤੰਗ[13]। ਇਤਿ
ਪ੍ਰਭੂ ਬੇਗ ਕੀਨਸਿ ਉਦਾਰ[14]।ਪੰਕਤਹੁਵੰਤਿ ਜਲ ਕੇ ਪ੍ਰਹਾਰ[15] ॥੩੧॥ਪੁਨ
ਭਿੜੇ ਆਇ ਮੁਸ਼ਟਨਿ ਚਪੇਟ[16]।ਬਾਹੁਨਿ ਉਠਾਇ ਹਨਤੇ ਸੁ ਭੇਟ[17]।ਤਬ੍ਰਿ
ਅਲੰਕਾਰ ਪ੍ਰਭੁ ਕੇ ਸੁ ਅੰਗ।ਰਣ ਕਰਤਿ ਸ਼ਬਦ ਉਠਤੋ ਉਤੰਗ ॥੩੨॥ਰੁਣ-
ਕੀਤਿ[18] ਚਰਨ ਨੂਪਰ[19] ਸੁਹਾਇ।ਜਨ ਪਰ ਜਰਾਉ ਗਨ ਰਤਨ ਛਾਇ।
ਬਹੁ ਬਜਤਿ ਮੇਖਲਾ ਮੱਧਯ ਦੇਸ਼[20]।ਉਛਲੰਤਿ ਊਰਧ ਜਬਿ ਬਲ ਵਿਸ਼ੇਸ਼[21]
॥੩੩॥ਕਰ ਕੰਕਨ ਦੰਡ ਅੰਗਦਉਦਾਰ[22]।ਡੁਲਯੰਤਿਕਰਨ ਕੁੰਡਲਸੁਚਾਰੁ
। ਸਿਰ ਮੁਕਟ ਬਿਰਾਜਤਿ ਦਿਪਤਿ ਜੋਤਿ। ਜਨੁ ਕੋਟਿ ਦਿਵਾਕਰ[23] ਚਮਕ
ਹੋਤਿ॥੩੪॥ਵਾਰਨ ਪ੍ਰਹਾਰ ਦਾਵਨ ਲਗਾਇ[24]।ਜਬਿ ਲਗੈ ਘਾਵ ਬਹੁ ਧੁਨਿ

---

[1]ਝਟਕਕੇ ਪਟਕਾਕੇ ਪਲਟਦੇ ਹਨ। [2]ਕਟ ਕਟ ਕੇ ਹੋਠ ਅਟਕਦੇ ਹਨ ਹਟਦੇ ਨਹੀਂ (ਲਟਨਾ=ਬੱਕਕੇ ਡਿਗ ਪੈਣਾ)। [3]ਉਪਰ। [4]ਜਿਸ ਤਰ੍ਹਾਂ ਕਿ ਨੀਵੇਂ ਹੋਣ (ਵਿਸ਼ਨੂੰ) ਜੀ। [5]ਰਖਕੇ ਪੈਰ ਧੱਕਦੇ ਹਨ। [6]ਸੂਰਮੇ ਟੱਕਰੇ। [7]ਬਾਹਾਂ ਬੜੀਆਂ ਉਪਰ ਨੂੰ ਉਠਾਈਆਂ। [8]ਅਪਨੇ ਦੰਦ ਪੀਸਕੇ। [9]ਧਮਕਾਂਵਦੇ ਆਉਂਦੇ ਹਨ। [10]ਤੇਜੀ, ਕਾਹਲੀ। [11]ਸੁਮੇਰ ਪਰਬਤ ਤੇ ਉਚੇ ਮੰਦ੍ਰਾਚਲ ਪਰਬਤ ਵਾਂਗ। [12]ਭਾਵ ਬੜਾ ਜ਼ੋਰ ਕੀਤਾ। [13]ਜਲ ਦੇ ਮਾਰਨੇ ਕਰਕੇ ਕੱਠੇ ਹੁੰਦੇ ਜਾਂਦੇ ਹਨ।(ਪੰਕ੍ਤਿ=ਜੁਧ ਵਿੱਚ ਦਸ ਆਦਮੀਆਂ ਦਾ ਜੱਥਾ। ਪੰਕਤ ਹੋਣਾ=ਇਕ ਦੂਜੇ ਨਾਲ ਕੱਠੇ ਹੋ ਜਾਣਾ ਦੁਸ਼ਮਨ ਦਾ ਜੋਰ ਪੈਣ ਤੇ)। (ਅ) ਪਾਣੀ ਦੀ ਬੁਛਾੜ ਨਾਲ ਪੰਕ+ਤ=ਚਿਕੜ ਵਿੱਚ ਫਸਦੇ ਜਾਂਦੇ ਹਨ। (ਏ) ਪਾਃ—ਪਹਾਰ। ਫਿਰ ਅਰਥ—ਛੱਲਾਂ (ਇੰਨੀਆਂ ਉੱਚੀਆਂ) ਉਠ ਰਹੀਆਂ ਹਨ (ਕਿ ਮਾਨੋ) ਜਲ ਦੇ ਪਹਾੜ ਹਨ। [14]ਮੁਕੀਆਂ ਚਪੇੜਾਂ ਨਾਲ। [15]ਮਿਲਕੇ ਮਾਰਦੇ ਹਨ। [16]ਛਣਕਦੇ ਹਨ। [17]ਝਾਂਜਰਾਂ। [18]ਤੜਾਗੀ ਲਕ ਵਿੱਚ (ਪਾਈ ਹੋਈ)। [19]ਬਹੁਤ ਬਲ ਨਾਲ। [20]ਹੱਥ ਦੇ ਕੜੇ, ਭੁਜ ਦੰਡਿਆਂ ਦੇ ਬੁਹੱਟੇ ਸੜੇ ਸੁਸ਼ਟ। [21]ਕ੍ਰੋੜਾਂ ਸੂਰਜਾਂ ਦੀ। [22](ਆਪੋ ਆਪਣਾ) ਦਾਉ ਲਗਾਕੇ ਵਾਰ ਪ੍ਰਹਾਰ ਕਰਦੇ ਹਨ।

ਉਠਾਇ[੧]। ਜਿਮ ਪਰਹਿ ਬੱਜ੍ਰ ਭੂਮੀ ਮਹਾਂਨ[੨]। ਤਿਮ ਲਗਹਿ ਮੁਸ਼ਟ ਕਰਿ ਤਹਿ ਤਾਨ[੩] ॥ ੩੫ ॥ ਤਰਜੰਤਿ[੪] ਮਹਤ ਗਰਜੰਤਿ* ਬੀਰ। ਜਿਮ ਪ੍ਰਲੈ ਮੇਘ ਕੀ ਧੁਨਿ ਗੰਭੀਰ। ਉਛਲੰਤਿ ਨੀਰ ਬੇਗੈ ਕਰੰਤਿ[੫]। ਦਸ ਦਿਸ਼ਨਿ ਪੂਰ ਸ਼ਬਦੈ ਉਠੰਤਿ[੬] ॥ ੩੬ ॥ ਦੋਹਰਾ ॥ ਤੀਨਹੁ ਤਨ ਜਲ ਜਾਲ ਮਹਿੰ ਬਿਚਰਤਿ ਏਵ ਸੁਹਾਇ। ਤ੍ਰੈ ਗਿਰ ਮੰਦਰ ਪਾਇ ਜਨੁ ਸਾਗਰ ਮਥਹਿੰ ਬਨਾਇ[੮] ॥੩੭ ॥ ਭੁਜੰਗ ਪ੍ਰਯਾਤ ਛੰਦ ॥ਇਤੈ ਏਕ ਪ੍ਰੱਭੂ, ਉਤੈ ਦੋਇ ਭਾਈ। ਰਿਸੇ ਲਾਲ ਨੇਤ੍ਰੰ ਸੁ ਮੁਸ਼ਟੈਂ[੯] ਉਠਾਈ । ਅਰੀਲੇ ਅਰੈਂ ਪਾਇ ਰੋਪੇ ਅਗਾਰੇ[੧੦]। ਭਿਰੇ ਸੰਮੁਖੇ ਸੂਰ ਬਾਂਕੇ ਜੁਝਾਰੇ॥੩੮॥ਗਹੈਂ ਹਾਥ ਜੋਰੈਂ ਮਰੋਰੈਂ ਮਹਾਨਾ[੧੧]। ਭਏ ਰੂਪ ਘੋਰੈਂ ਨ ਛੋਰੈਂ ਸੁ ਥਾਨਾ। ਅਰੈਂ ਅੰਗ ਸੋਂ ਅੰਗ ਮੇਲੈਂ ਧਕੇਲੈਂ। ਚਪੇਟੈਂ ਹਤੈਂ[੧੨] ਦੰਡ ਠੋਕੈਂ ਸੁ ਪੇਲੈਂ[੧੩] ॥ ੩੯ ॥ ਤਪੇ ਤੇਜ ਤੇ ਕ੍ਰੋਧ ਜਾਗੇ ਜਿਨ੍ਹੰ ਕੇ। ਕਰੈਂ ਘਾਵ, ਲਾਗੈਂ ਸਰੀਰੰ ਤਿਨ੍ਹੰ ਕੇ। ਕਈ ਕੋਸ ਲੌ ਖੇਤ ਮੈਦਾਨ ਪਾਯੋ[੧੪]। ਫਿਰੈਂ ਬੀਚ ਨੀਰੰ ਸੁ ਸ਼ਬਦੰ ਉਠਾਯੋ ॥੪੦॥ ਜੁਟੇ ਧਰਮ ਜੁੱਧੰ ਬਿਰੁੱਧੰ ਬਿਸਾਲੇ[੧੫]। ਤਕੈਂ ਮਾਰਿਬੇ ਕੋ ਫਿਰੈਂ ਆਲਬਾਲੇ[੧੬]। ਚਪੇਟੈਂ ਚਟਾਕੈਂ[੧੭] ਸੁ ਮੁਸ਼ਟੈਂ ਉਤੰਗੇ। ਕਰੈਂ ਘਾਤ[੧੮] ਜੋਧੇ ਸਹੈਂ ਘਾਵ ਅੰਗੇ[੧੯] ॥੪੧॥ ਤਰੈ ਊਪਰੇ ਤ੍ਰਿਜਗੇ ਦਾਵ ਖੇਲੈਂ[੨੦]। ਫਿਰੈਂ ਦਾਹਨੇ ਬਾਮ ਬਾਹੂਨਿ ਪੇਲੈਂ[੨੧]।ਕਹਾਂ ਲੌ ਕਹੌਂ ਕੋਇ, ਕਾ ਮੈ ਸੁ ਬੁੱਧੰ[੨੨]।ਭਿੜਯੋ ਭੇੜ ਭਾਰੋ ਭਯੋ ਕ੍ਰੂਰ ਜੁੱਧੰ॥੪੨॥ਸ੍ਰੈਯਾ॥ਸੰਮਤ ਪੰਚ ਸਹੰਸ੍ਰ ਬਿਤੇ ਜਬਿ ਹਾਰ ਨਹੀਂ ਕਿਸ ਹੂੰ ਦਿਸ਼ਿ ਮਾਨੀ। ਸ਼੍ਰੀ ਪ੍ਰਭੁ ਨੇ ਤਬਿ ਕੀਨ ਬਿਚਾਰਨਿ[੨੩]ਤੁਰਨ ਪੂਰ ਦਈ ਇਮ ਬਾਨੀ[੨੪]।ਦੈਤਨਿ ਬੀਚ ਪ੍ਰਵੇਸ਼ ਭਈ ਭ੍ਰਮਾਇ ਦਈ ਮਤਿ ਯੌਂ ਤਬਿ

[੧]ਜਦ ਲਗੇ (ਵਾਰ ਤਾਂ) ਜ਼ਖਮਾਂ ਦੀ ਅਵਾਜ ਉੱਠਦੀ ਹੈ । [੨]ਜਿਵੇਂ ਪ੍ਰਿਥਵੀ ਤੇ (ਇੰਦਰ ਦਾ) ਮਹਾਂਨ ਬੱਜਰ ਪੈਂਦਾ ਹੈ।[੩]ਬਲ ਕਰਕੇ ਮਾਰਿਆਂ । [੪]ਤਾੜਨਾ, ਧਮਕਾਉਣਾ, ਦਪਕਨਾ । [ਸੰਸਃ, ਤਰ੍ਜਨ]। [੫]ਜ਼ੋਰ ਕਰਦਾ ਹੈ । [੬]ਅਵਾਜ਼ ਉਠਣ ਨਾਲ ਦਸੋ ਦਿਸ਼ਾ ਭਰ ਜਾਂਦੀਆਂ ਹਨ (ਸ਼ੋਰ ਨਾਲ)। [੭]ਸਾਰੇ ਪਾਣੀ ਵਿੱਚ । [੮]ਤ੍ਰਿੰਨ ਮੰਦ੍ਰਾਚਲ ਪਹਾੜ ਪਾਕੇ ਮਾਨੋ ਸਮੁੰਦਰ ਨੂੰ ਬਨਾਕੇ ਰਿੜਕਦੇ ਹਨ । [੯]ਘਸੁੰਨ। [੧੦]ਅੜਨ ਵਾਲੇ ਅੜਦੇ ਹਨ ਪੈਰ ਰੱਖਕੇ ਅੱਗੇ। [੧੧]ਜ਼ੋਰ ਨਾਲ ਬਹੁਤ ਮਰੋੜਦੇ ਹਨ । [੧੨]ਚਪੇੜਾਂ ਮਾਰਦੇ ਹਨ । [੧੩]ਬਾਹਾਂ (ਭਾਵ ਮੋਢੇ ਯਾ ਅਰਕਾਂ) ਮਾਰਕੇ ਧਕੇਲਦੇ ਹਨ । [੧੪]ਜੰਗ ਭੂਮਕਾ ਰਚੀ । [੧੫]ਰੁਕੇ ਬੜੇ । [੧੬]ਚਉਤਰਫੇ । [੧੭]ਚਟਾਕ ਦੇਕੇ (ਮਾਰਦੇ ਹਨ)। [੧੮]ਮਾਰਦੇ ਹਨ । [੧੯]ਅੰਗਾਂ ਤੇ । [੨੦]ਹੇਠ ਉਤੇ ਟੇਢੇ ਦਾਉ ਖੇਲਦੇ ਹਨ [ਸੰਸਃ, ਤਿਰ੍ਯਕ=ਟੇਢਾ]। [੨੧]ਕੁਸ਼ਤੀ ਨੂੰ ਧੱਕਦੇ ਹਨ । [੨੨]ਕਿਸ ਵਿਚ ਇੰਨੀ ਬੁੱਧਿ ਹੈ । [੨੩]ਵਿਚਾਰ ਕੀਤੀ । [੨੪]ਸਰੱਸ੍ਵਤੀ (ਮਾਯਾ) । *ਪਾਃ—ਗਰਬੰਤ ।

ਠਾਨੀ।–ਦੈ ਹਮ ਬੀਰ ਬਲੀ ਬਡ ਹੈਂ ਇਹ ਏਕਲ ਧੀਰ ਮਹਾਂ ਅਭਿਮਾਨੀ –॥ ੪੩ ॥–ਮਨ ਮੋਹਨਿ[1] ! ਤੋਹਿ ਸਰੂਪ ਮਹਾਂ ਅਤਿ ਜੁੱਧ ਕਰਨੋ ਅਧਿਕੈ ਘਮਸਾਨਾ।ਹਮ ਰੀਝ ਰਹੇ ਤਵ ਪ੍ਰਾਕ੍ਰਮ ਕੋ ਪਿਖਿ ਭਾਂਤਿ ਅਨੇਕ ਸੁ ਬੁਧਿ ਤੇ ਠਾਨਾ।ਤੁਝ ਸੰਗ ਨ ਜੰਗ ਉਮੰਗ ਕਰੈਂ[2] ਅਬ ਹੋਹੁ ਨਿਸੰਗ ਉਤੰਗਮਹਾਨਾ ।ਚਿਤ ਚਾਹਤਿ ਹੈਂ ਕੁਛ ਦੇਵਨਿ ਕੋ ਅਭਿਬਾਂਛਤਿ[3] ਜਾਂਚ ਲਿਜੈ ਬਰ ਦਾਨਾ[4]–॥੪੪॥ਸ੍ਰੀ ਭਗਵਾਨ ਸੁ ਜਾਨਿ ਮਹਾਨ ਭਨਯੋ–ਸਿਰ ਦਾਨ ਅਭੈ ਕਰਿ ਦੀਜੈ[5]। ਸਾਚ ਕਰੋ ਬਚ ਆਪਨਿ ਕੋ ਅਬਿਨਾਸ਼ਿ ਬਡੋ ਜਸੁ ਕੋ ਬਰ ਲੀਜੈ[6]। ਯਾ ਬਿਨ ਚਾਹਿ ਨ ਮੋਹਿ ਕਛੂ ਜਿਸ ਤੇ ਤੁਮ* ਕੋ ਕਿਮ ਜਾਚਨ ਕੀਜੈ[7] । ਕੀਰਤਿ ਜਾਂ ਬਿਸਤੀਰਤਿ ਹੈ, ਨਿਤ ਜੀਵਤਿ ਥੀਵਤਿ ਅੰਮ੍ਰਿਤ ਪੀਜੈ[8]–॥੪੫॥ਮਧੁ ਕੈਟਭ ਦੈਤ ਉਭੈ ਬਡ ਬੀਰਜ[9] ਧੀਰਜ ਧਾਰਿ ਯੋ ਬਾਕ ਉਚਾਰਾ–ਜਲ ਹੀਨ ਜਹਾਂ ਥਲ ਤਾਂ ਤਲ ਊਪਰ ਸੀਸ ਟਿਕਾਇ ਕੈ ਲੇਹੁ ਉਤਾਰਾ।ਕਹਿ ਬਾਕ ਦਯੋ ਨਹਿੰ ਕੂਰ ਕਰੈਂ ਤਿਹ,ਪੂਰਨਿ ਹੋਇ ਸੁ ਪਰਣਾ† ਹਮਾਰਾ। ਜਸੁ ਜੀਵਨ ਹੈ ਧੰਨ ਥੀਵਨ ਹੈ[10],ਲਿਹੁ ਸੀਸ,ਕਰੋ ਨਹਿੰ ਆਪ ਅਵਾਰਾ–॥੪੬॥ਜਗਨਾਥ ਨਰਾਯਨ ਸ਼੍ਰੀਪੁਰਸ਼ੋਤਮ ਯੋ ਸੁਨਿ ਬਾਕਉਪਾਇ ਬਿਚਾਰਾ। ਨਿਜ ਆਸਨ ਕੋ ਕਰਿਕੈ ਜਲ ਊਪਰ ਬੈਠਿ ਗਏ ਕਰਿਕੈ ਬਿਸਤਾਰਾ। ਤਬ ਦੈਤਕਓਰੁ[11]ਦਿਖਾਵਨਿ ਕੀਨਸਿ,–ਹੈਥਲ[12] ਨਾਜਲ[13] ਲੇਹੁ ਨਿਹਾਰਾ। ਤਵ ਗ੍ਰੀਵ ਤੇ ਸੀਸ ਉਤਾਰਨ ਮੈਂ ਹੁਇ ਸਾਚ ਕਹਯੋ ਜਸੁ ਪਾਇ ਉਦਾਰਾ–॥ ੪੭ ॥ ਕੁੰਡਲ ਤੇ ਮੁਖ ਮੰਡਲ ਸ਼ੋਭਤਿ ਸੀਸ ਕਿਰੀਟ ਰਹਯੋ ਚਮਕਾਈ।ਆਨ ਧਰਯੋ ਪ੍ਰਭੁ ਕੇਰ ਉਰੂ ਪਰ ਪੂਰਨ ਪ੍ਰੱਣ ਕੀ ਚੌਂਪ[14] ਬਢਾਈ।ਔਰ ਸਰੀਰ ਪਰਯੋ ਜਲ ਊਪਰ ਦੀਨੇ ਪਸਾਰਿ ਕੈ ਹਾਥੁ ਰੁ ਪਾਈ। ਯੌ ਮਧ ਕੈਟਭ ਦੈਤ ਦੁਊ, ਮਨ ਪਾਵਨ ਤੇ ਦਿਯ ਦਾਨ ਮਹਾਈ॥੪੮॥ਸ੍ਰੀ ਜਗਨਾਥ ਉਭਾਰ ਕੈ ਹਾਥ ਸੁ ਚੱਕ੍ਰ ਸੰਭਾਰ ਹਜ਼ਾਰ ਹੈ ਆਰਾ[15]।ਦੈਤਨਿ ਕੋ

[1]ਹੇ ਮਨ ਮੋਹਣ ਵਾਲੇ। [2]ਹੁਣ ਅਸੀਂ ਤੇਰੇ ਨਾਲ ਜੰਗ ਦੀ ਉਮੰਗ ਨਹੀਂ ਕਰਦੇ । [3]ਮਨ ਇੱਛਤ । [4]ਵਰਦਾਨ । [5]ਸਿਰ ਦਾ ਦਾਨ ਕਰੋ ਨਿਰਭੈ ਹੋਕੇ । [6]ਅਬਿਨਾਸ਼ੀ ਵੱਡੇ ਜਸ ਦਾ ਵਰ ਲਓ । [7]ਇਸ ਬਿਨ ਮੈਨੂੰ ਹੋਰ ਕੁਛ ਚਾਹ ਨਹੀਂ ਹੈ ਜਿਸ ਕਰਕੇ ਹੋਰ ਕੁਛ ਤੁਸਾਂ ਤੋਂ ਕਿਵੇਂ ਮੰਗਾਂ। [8]ਜਿਸ ਦੀ ਕੀਰਤੀ ਫੈਲ ਰਹੀ ਹੈ ਉਹ ਨਿਤ ਜੀਂਦਾ ਤੇ ਥੀਂਦਾ ਹੈ, ਤੇ (ਜਸ ਰੂਪੀ) ਅੰਮ੍ਰਿਤ ਨੂੰ ਪੀਂਦਾ ਹੈ। [9]ਦੋਵੇਂ ਬੜੇ ਬਲ ਵਾਲੇ। [10] ਜਸ ਨਾਲ ਜੀਉਣਾ (ਹੀ)ਧੰਨ ਥੀਵਣਾ ਹੈ। [11]ਪੱਟ । [12]ਜ਼ਮੀਨ ਹੈ । [13]ਜਲ ਨਹੀਂ ਹੈ । [14]ਸ਼ੋਕ । [15]ਹਜ਼ਾਰ ਆਰੇ ਵਤ ।

*ਪਾ:–ਤੁਝ। †ਪਾ;–ਢਨ ।

ਸਿਰ ਕਾਟ ਦਿਯੋ ਜਿਨ ਕੋ ਧਰ ਭੀਮ[1] ਪਰਨੋ ਬਿਸਤਾਰਾ। ਪੂਰਨ ਕੀਨਿ ਮਨੋਰਥ ਸ਼੍ਰੀ ਪ੍ਰਭੁ ਤਾਤਨਤੇ ਜਬਿ ਸੀਸਉਤਾਰਾ।ਪੰਕਜ ਆਸਨ[2] ਕੋ ਕਰਿ ਸ਼ਾਸਨ[3]–ਜੋ ਤਵ ਕੰਟਕ[4] ਸੰਕਟ ਹਾਰਾ–॥ ੪੯ ॥ ਚੀਕਨਤਾ[5] ਨਿਕਸੀ ਤਿਨ ਭਾਲ ਤੇ ਊਪਰ ਨੀਰ ਰਹੀ ਤਰ ਛਾਈ[6]।ਤਾਂਹੀਤੇਹੋਤਿ ਭਈ ਧਰਨੀ ਜਗਦੀਸ਼ ਕਲਾ ਨਿਜ ਤੇ ਠਹਿਰਾਈ। ਆਸਨ ਕੇ ਤਰ ਮੇਦ ਨਹੀਂ ਪਰਿ[7] ਪਾਵਨ ਯਾਹੀਂ ਤੇ ਭੀ ਅਧਿਕਾਈ। ਹੋਇ ਅਸੀਨ ਨਰਾਯਨ ਕੋ ਇਮਿ ਤੀਰਥ ਕੋ ਇਸਮੇ ਸਮੁਦਾਈ ॥੫੦॥ਚੌਪਈ॥ਭਈ ਮੇਦ[8] ਤੇ ਧਰਨੀ ਇਹੈ ਯਾਂਤੇ ਨਾਮ–ਮੇਦਨੀ–ਕਹੈਂ।ਤਿਸ ਪੀਛੇ ਬ੍ਰਹਮਾ ਤਪਘਾਲ।ਲਾਖਹੁੰ ਸੈਮਤ ਤਪਨੋ ਬਿਸਾਲਾ ॥ ੫੧ ॥ ਪੁਨ ਸਭਿ ਇਹ ਪਰਪੰਚੁ ਬਨਾਯੋ। ਜੜ੍ਹ ਜੰਗਮ ਜੋਤਿਕ ਦ੍ਰਿਸ਼ਟਾਯੋ।ਲਾਖਹੁੰ ਰਿਖਿ ਇਸ ਥਲ ਮਹਿ ਆਇ। ਤਪ ਕੋ ਤਪਿ ਊਚੋ ਪਦ ਪਾਇ ॥੫੨॥ਭੋ ਸੰਗਤਿ ਇਤਿਹਾਸੁ ਬਿਸਾਲਾ। ਸੁਨਤਿ ਪਠਤਿ ਅਘ ਨਾਸਹਿ ਜਾਲਾ*। ਇਮ ਸ੍ਰੀ ਅਮਰਦਾਸ ਮੁਖ ਗਾਯੋ। ਦਿਵਸ ਤੀਸਰੋ ਤਹਾਂ ਬਿਤਾਯੋ ॥੫੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸ੍ਰੀ ਅਮਰ ਦਾਸ ਕੁਰਛੇਤ੍ਰ' ਪ੍ਰਸੰਗ ਬਰਨਨੰ ਨਾਮ ਸਪਤ ਚਤ੍ਵਾਰਿੰਸਤੀ ਅੰਸੂ ॥ ੪੭॥

੪੮. [ਜਮਨਾ ਦੀ ਆਦਿ ਕਥਾ]

ਦੋਹਰਾ ॥ ਤੀਨ ਦਿਵਸ ਸ਼੍ਰੀ ਅਮਰ ਜੀ ਕੁਰੁਛੇਤਰ ਮਹਿ ਬਾਸ। ਪੁਨ ਆਗੇ ਗਮਨੇ ਸੁਮਗ ਸਿਮਰਤਿ ਸ੍ਰੀ ਅਬਿਨਾਸ਼[9] ॥੧॥ ਚੌਪਈ ॥ ਸਨੈ ਸਨੈ ਸਹਿ† ਸੰਗਤਿ ਚਲੇ। ਸਭਿਹਿਨਿ ਕੀ ਸੁਧਿ ਲੇਵਤਿ ਭਲੇ। ਹੋਹਿ ਸ਼ੂਮਤ[9] ਤਿਸ ਦੇਹਿੰ ਸਹਾਰ।ਕਿਹ ਨਹਿ‡ਸੰਕਟ ਕਿਸੁ ਪੂਕਾਰ।੨।ਸਭਿਹਿਨਿਕੋ ਅਰੋਗ ਕਰਿ ਚਲਿ ਹੈਂ।ਜੈਜੈਕਾਰ ਹੋਤਿ ਸੁਨਿ ਭਲਿ ਹੈ।ਜਹਿੰ ਕਹਿੰ ਜਸੁ ਪਸਰਹਿ ਸਤਿਗੁਰ ਕੋ। ਮਿਲਹਿੰ ਬਹੁਤਿ ਨਰ ਪ੍ਰੇਮ ਸੁ ਉਰ ਕੋ ॥੩ ॥ ਪਹੁੰਚਤਿ ਭੇ ਕਾਲਿੰਦ੍ਰੀ ਕੂਲ[10]। ਸੁੰਦਰ ਸ਼ਯਾਮਲ ਜਲ ਅਨੁਕੂਲ[11]।ਸੰਗਤਿ ਭੀਰ ਸੰਗ ਗੁਰ ਭਾਰੀ।ਉਤਰੇ ਸੁੰਦਰ ਛਾਯ ਨਿਹਾਰੀ ॥੪॥ ਪਾਵਨ ਜਲ ਮਹਿੰ ਸਕਲ ਸ਼ਨਾਨੇ। ਜਥਾ ਸ਼ਕਤਿ ਦੀਨਸਿ ਤਹਿੰ ਦਾਨੇ। ਖਾਨ ਪਾਨ ਕਰਿ ਕੈ ਬਿਸ-

[1]ਭਯਾਨਕ ਧੜ। [2]ਬ੍ਰਹਮਾ ਨੂੰ। [3]ਧੀਰਜ ਦਿੱਤਾ। [4]ਦੁਖ ਦੇਣੇ ਵਾਲਾ। [5]ਮਿੱਝ। [6]ਪਾਣੀ ਤੇ ਫੈਲਕੇ ਤਰ ਰਹੀ ਸੀ। [7]ਆਸਨ ਦੇ ਹੇਠ ਮਿੱਝ ਨਹੀਂ ਸੀ ਪਈ। [8]ਢਾਹਿਗੁਰੂ ਨੂੰ [9]ਜੋ ਥਕ ਜਾਵੇ ਉਸਨੂੰ। [10]ਜਮਨਾ ਦੇ ਕੰਢੇ। [11]ਸੁਹਾਵਣਾ। *ਨਿਰਾ ਇਤਿਹਾਸ ਪੜ੍ਹਨ ਮਾਤ੍ਰ ਨਾਲ ਪਾਪ ਦੂਰ ਨਹੀਂ ਹੁੰਦੇ, ਪਰ ਜੇ ਸੁਣਕੇ ਕੋਈ ਸਿੱਖਯਾ ਲਵੇ, ਮਾੜੇ ਕਰਮ ਤਿਆਗੇ, ਭਲੇ ਗ੍ਰਹਣ ਕਰੇ ਤਾਂ ਪਾਪ ਜ਼ਰੂਰ ਦੂਰ ਹੁੰਦੇ ਹਨ। †ਪਾ:–ਮਹਿ । ‡ਪਾ:–ਕੋ।

ਰਾਮੇ । ਉਠਤਿ ਸਕਲ ਸਿਮਰਤਿ ਹਰਿ ਨਾਮੇ ॥ ੫॥ ਸਭਿ ਸੰਗਤਿ ਚਿਤ ਚਾਉ ਘਨੇਰਾ । ਸਤਿਗੁਰ ਬਾਕ ਸੁਨਹਿੰ ਸਭਿ ਬੇਰਾ[1] । ਹਾਥ ਜੋਰਿ ਕਰਿ ਸਭਿਨਿ, ਅਗਾਰੀ[2] । ਬੂਝਨਿ ਕੇ ਹਿਤ ਗਿਰਾ ਉਚਾਰੀ ॥੬॥ 'ਪ੍ਰਭੁ ਜੀ ! ਜਮਨਾ ਕੇਰ ਪ੍ਰਸੰਗ । ਕਰਹੁ ਸੁਨਾਵਨਿ ਸੰਗਤਿ ਸੰਗ । ਜਥਿ ਤੀਰਥ ਕੋ ਲਹੈਂ ਬ੍ਰਿਤਾਂਤ । ਭਾਉ ਸਹਤ ਮੱਜਹਿੰ ਸ਼ੁਭ ਭਾਂਤਿ ॥ ੭ ॥ ਹਮਹੁ ਲਾਭ ਨਿਤ ਹੋਤਿ ਬਿਸਾਲਾ । ਇਕ ਤੌ ਦਰਸਹਿੰ ਤੁਮ ਸਭਿ ਕਾਲਾ । ਦੁਤੀਏ ਤੀਰਥ ਕਰਹਿੰ ਸ਼ਨਾਨ । ਸਿਮਰਹਿੰ ਨਾਮ, ਦੇਹਿੰ* ਪੁਨਦਾਨ ॥ ੮ ॥ ਬਹੁਰਿ ਪ੍ਰਸੰਗ ਤੀਰਥਨਿ ਕੇਰਾ । ਸੁਨਤਿ ਜਾਤਿ ਨਿਤ ਹੋਤਿ ਭਲੇਰਾ। ਯਾਂਤੇ ਅਹੈ ਭਾਵਨਾ ਸਭਿਹੂੰ। ਕਹਹੁ ਬ੍ਰਿਤਾਂਤ ਨਦੀ ਬਰ ਅਬਹੂੰ ॥੯॥ ਕਿਸ ਤੇ ਜਨਮੀ ਜਮਨਾ ਨਾਮ?।ਕਿਮ ਪਾਵਨ ਹੈ ਜਲ ਅਭਿਰਾਮ?। ਕ੍ਰਿਪਾਧਾਰਿ ਕਰ ਸਕਲ ਸੁਨਾਵਹੁ। ਸਭਿ ਕੇ ਮਨ ਅਭਿਲਾਖ ਪੁਰਾਵਹੁ[3] ॥੧੦॥ਇਮ ਸਿੱਖਨਿ ਤੇ ਸੁਨਿ ਕਰਿ ਬੈਨ।ਬੋਲੇ ਪਰਮ ਰਸੀਲੇ ਨੈਨ ।'ਚਿਰੰਕਾਲ ਕੋ ਇਹ ਭੀ ਜਾਨਹੁ।ਚਿਰ ਪ੍ਰਸੰਗ ਸੁਨਹੁ ਹਿਤ ਠਾਨਹੁ† ॥੧੧ ॥ ਕਾਰੀਗਰ ਸਭਿ ਦੇਵਨਿ[4] ਕੇਰਾ । ਬਿਸ਼ੁਕਰਮਾ[5] ਬੁਧਿਵਾਨ ਬਡੇਰਾ । ਸੁਤਾ ਸੁਬ੍ਰਚਲਾ‡ ਤਿਸਕੇ ਭਈ। ਸਰਬ ਅੰਗ ਸੁੰਦਰ ਦੁਤਿ ਮਈ[6] ॥ ੧੨ ॥ ਆਂਖ ਪਾਂਖਰੀ ਕਵਲ ਸਰੀਖੀ[7] । ਜਿਨ ਕੀ ਕੋਰ[8] ਬਾਨ ਸਮ ਤੀਖੀ।ਗਜ ਗਾਮਨਿ[9] ਸੁਠ ਕੰਠ ਕਪੋਤੀ[10] । ਜਿਸ ਕੋ

[1]ਹਰ ਵੇਲੇ । [2]ਸਭ ਨੇ (ਗੁਰੂ ਜੀ) ਅੱਗੇ । [3]ਪੂਰਨ ਕਰੋ । [4]ਦੇਵਤਿਆਂ ਦਾ । [5]ਕਾਰੀਗਰੀ ਦਾ ਦੇਵਤਾ । [6]ਪ੍ਰਕਾਸ਼ ਵਾਲੀ । [7]ਕਵਲ ਦੀ ਪੰਖੜੀ ਵਾਂਙ । [8]ਕੋਨਾ,ਭਾਵ ਅੱਖ ਦੇ ਕੋਨੇ ਦੀ ਮਟਕ। ਮਟੱਕਾ, ਨਜ਼ਰ । [9]ਹਾਥੀ ਵਰ੍ਹ ਚਾਲ ਵਾਲੀ । [10]ਸੁੰਦਰ ਗਰਦਨ ਕਬੂਤਰੀ ਵਰਗੀ ।

*ਪਾ:—ਦੇਤਿ । †ਸਤਿਗੁਰੂ ਜੀ ਦੇ ਤੀਰਥਾਂ ਤੇ ਜਾਣ ਸਮੇਂ ਦੇ ਹਾਲ ਵਰਣਨ ਕਰਦਿਆਂ ਹੋਇਆਂ ਜਿਨ੍ਹਾਂ ਜਿਨ੍ਹਾਂ ਤੀਰਥਾਂ ਨੂੰ ਸਤਿਗੁਰੂ ਜੀ ਨੇ ਆਪਣੇ ਪਾਵਨ ਚਰਨਾਂ ਨਾਲ ਪਵਿੱਤ੍ਰ ਕੀਤਾ ਹੈ ਉਹਨਾਂ ਦਾ ਕਵੀ ਜੀ ਨੇ ਇਤਿਹਾਸ ਵੀ ਲਿਖਿਆ ਹੈ, ਇਹ ਇਤਿਹਾਸ ਪੁਰਾਣਾਂ ਤੇ ਹਿੰਦੂ ਮਤ ਦੇ ਹੋਰ ਗ੍ਰੰਥਾਂ ਵਿਚੋਂ ਲਏ ਹਨ, ਪਰ ਕਵੀ ਜੀ ਨੇ ਇਹਨਾਂ ਨੂੰ ਵਰਣਨ ਐਉਂ ਕੀਤਾ ਹੈ ਕਿ ਮਾਨੋਂ ਸਤਿਗੁਰੂ ਜੀ ਆਪਣੇ ਅਨੁਭਵ ਨਾਲ ਇਹਨਾਂ ਤੀਰਥਾਂ ਸੰਬੰਧੀ ਪੌਰਾਣਕ ਹਾਲਾਤ ਨੂੰ ਦੱਸ ਰਹੇ ਹਨ । ਇਹਨਾਂ ਇਤਿਹਾਸਾਂ ਦੀ ਇਤਹਾਸਕ ਸੱਤਜਤਾ ਉਤੇ ਗੁਰੂ ਸਾਹਿਬ ਨੇ ਆਪਣੀ ਸਾਖੀ ਦੀ ਮੋਹਰ ਛਾਪ ਲਾਈ ਨਹੀਂ ਸਮਝਣੀ ਚਾਹੀਦੀ, ਕਿਉਂਕਿ ਗੁਰੂ ਅਮਰਦੇਵ ਜੀ ਨੇ ਆਪ ਆਪਣੀ ਬਾਣੀ ਵਿਚ ਤੀਰਥਾਂ ਦਾ ਮਹਾਤਮ ਨਹੀਂ ਮੰਨਿਆ ।

• ਯਥਾ:—ਮਲ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥ [ਸਿਰੀ: ਮ: ੩]

ਪੁਨਾ:—ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ॥ [ਆਸਾ ਮ: ੩] ਤਥਾ:—ਅਨੇਕ ਤੀਰਥ ਜੇ ਜਤਨ ਕਰੇ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥ [ਰਾ: ਮ: ੩

‡ਸੰਸ:, ਸੁਵਰਚੁਲਾ ।

ਪਿਖਿ ਰਤਿ ਲੱਜਤਿ ਹੋਤੀ॥੧੩॥ਸੋ ਸੂਰਜ ਨੇ ਬਜਾਹਨ ਠਾਨੀ। ਰੁਚਿਰੈਗੀ[1] ਨਿਜ ਘਰ ਮਹਿੰ ਆਨੀ। ਕੋਮਲ ਅੰਗਾ ਕਟ ਤੇ ਛੀਨੀ[2]। ਮੋਚਕ ਕੇਸਾ[3] ਉਰੁਜਨਿ ਪੀਨੀ[4]॥੧੪॥ਕਿਤਿਕ ਕਾਲ ਬੀਤਾਵਨਿ ਕੀਨਾ। ਸੂਰਜ ਦੁਸਹ[5] ਤੇਜ ਤੇ ਚੀਨਾ। ਤਉ ਦੁਖਿਤਿ ਹ੍ਵੈ ਰਹੀ ਨਿਕੇਤ। ਕੁਲ ਕੀ ਲਾਜ ਰਾਖ੍ਰਿਬੇ ਹੇਤੁ ॥ ੧੫ ॥ ਦੋਇ ਪੁੱਤ੍ਰ ਇਕ ਤਨੁਜਾ ਹੋਈ। ਜਮੁਨਾ ਨਾਮ ਜਾਨੀਯਹਿ ਸੋਈ। ਮਨੁ ਅਰੁ ਜਮ[6] ਦੂਸਰ ਸੁਤ ਹੋਵਾ। ਮਹਾਂ ਪ੍ਰਤਾਪ ਸਾਥ ਉਦਤਜੋਵਾ[7] ॥ ੧੬ ॥ ਪਤਿ ਕੇ ਤੇਜ ਸੰਗ ਹੁਇ ਬਿਹਬਲ। ਸਹਜੋ ਨ ਜਾਇ ਅੰਗ ਰਹਿ ਜਲ ਥਲ। ਨਿਜ ਛਾਯਾ ਕੀ ਭੀਯ ਬਨਾਈ[8]। ਨਿਜ ਸਰੂਪ ਸਮ ਸਦਨ ਬਿਠਾਈ॥੧੭॥ ਤ੍ਰਾਸ ਤੇਜ ਕੋ ਪਾਇ ਬਿਸਾਲਾ।ਚੋਰੀ ਗਮਨ ਕੀਨਿ ਪਿਤ ਸ਼ਾਲਾ[9]। ਬਿਸ਼ੁਕਰਮਾ ਨੇ ਜਬਹਿ ਨਿਹਾਰੀ। ਜਾਨਿ ਅਜੋਗ ਕਠੋਰ ਉਚਾਰੀ[10] ॥੧੮॥–ਪਤਿ ਤੇ ਛਪਿ ਕੈ ਬਿਨਾ ਹਕਾਰੇ। ਕਮੋਂ ਆਈ ਚਲਿ ਸਦਨ ਹਮਾਰੇ। ਮੋ ਘਰ ਮਹਿੰ ਰਹਿਬੇ ਨਹਿੰ ਥਾਨ।ਜਹਿੰ ਇੱਛਾ ਤਹਿੰ ਕਰਹੁ ਪਯਾਨ–॥ ੧੯॥ ਬਾਕ ਪਿਤਾ ਕੇ ਸੁਨਿ ਕੁਮਲਾਈ। ਆਪਨੀ ਦੇਹਿ ਤਬਹਿ ਪਲਟਾਈ।ਬੜਵਾ ਕੋ[11]ਧਾਰਨਿ ਕਰਿ ਤਨਕੋ।ਪ੍ਰਾਪਤਿ ਭਈ ਜਾਇ*ਬਡ ਬਨ ਕੋ॥੨੦॥ਇਸ ਕੀ ਗਤਿ ਸੂਰਜ ਨਹਿੰ ਜਾਨੀ। ਛਾਯਾ ਤਿਯਾ ਜਾਨਿ[12] ਰਤਿ ਠਾਨੀ। ਤਿਸ ਤੇ ਭੀ ਦੁਇ ਸੁਤ ਜਨਮਾਏ। ਨਾਮ ਸਨੀਚਰ ਆਦਿਕ ਗਾਏ ॥੨੧ ॥ ਏਕ ਸੁਤਾ ਛਾਯਾ ਨਿਪਜਾਈ[13]। ਤਪਤੀ[14] ਨਾਮ ਤਿਸੀ ਕੋ ਗਾਈ[15] ।ਦੱਖਨ ਥਿਖੈ ਬਹੀ ਹੁਇ ਸਲਿਤਾ। ਬਿਮਲ ਅਗਾਧ ਜਾਂਹਿ ਜਲ ਚਲਤਾ॥੨੨॥ਜੁਗ ਤਨੁਜਾ ਅਰੁ ਨੰਦਨ ਚਾਰ।ਮਾਰਤੰਡ ਕੇ ਭਏ ਅਗਾਰ। ਏਕ ਦਿਵਸ ਛਾਯਾ ਕੇ ਸਾਥ।ਜਮ ਲਖਿ ਪਰਜੋ ਬਹਿਸ ਕਿਸਿ ਗਾਥ॥੨੩॥ ਅਧਿਕ ਕ੍ਰੋਧ ਦੋਇਨ ਕੇ ਹੋਵਾ। ਰਕਤ ਨੇਤ੍ਰ ਆਪਸ ਮਹਿੰ ਜੋਵਾ। ਗਿਰਾ ਕਠੋਰ ਬਿਸਾਲ ਉਚਾਰੀ। ਤਬਿ ਜਮ ਨੇ ਨਿਜ ਲਾਤ ਉਭਾਰੀ ॥੨੪ ॥ ਉਦਤਜੋ[16] ਕਰਨਿ ਪ੍ਰਹਾਰ ਸੁ ਛਾਯਾ।ਇਨਿ ਦੇਖਤਿ ਇਮ ਸ੍ਰਾਪ ਅਲਾਯਾ।

[1]ਸੁਹਣੇ ਅੰਗਾਂ ਵਾਲੀ। [2]ਕੂਲੇ ਅੰਗਾਂ ਵਾਲੀ ਤੇ ਲੱਕੋਂ ਪਤਲੀ। [3]ਕਾਲੇ ਵਾਲਾਂ ਵਾਲੀ।[4]ਕਠੋਰ ਸਥਨਾਂ ਵਾਲੀ। [5]ਨਾ ਸਹਾਰਨ ਯੋਗ। [6]ਮਨੂ ਤੇ ਧਰਮਰਾਜ। [7]ਪ੍ਰਗਟ ਹਨ, (ਅ) ਪ੍ਰਗਟ ਹੋਏ। [8]ਆਪਣੀ ਛਾਇਆ ਦੀ(ਹੋਰ)ਇਸਤ੍ਰੀ ਬਣਾਈ।[9]ਪਿਤਾ ਦੇ ਘਰ,ਢਾਢ ਪੋਕੇ।[10](ਧੀ ਦਾ ਚੋਰੀ ਟੁਰ ਆਉਣਾ ਤੇ ਪੋਕੇ ਰਹਿਣਾ) ਅਜੋਗ ਜਾਣਕੇ ਕਰੜੀ (ਬਾਣੀ) ਕਹੀ। [11]ਘੋੜੀ ਦਾ। [12]ਛਾਇਆ ਵਾਲੀ ਇਸਤ੍ਰੀ(ਨੂੰ ਆਪਣੀ ਇਸਤ੍ਰੀ)ਜਾਣਕੇ। [13]ਛਾਇਆ ਨੇ ਜੰਮੀ। [14]ਤਾਪਤੀ(ਨਾਮੇ ਨਦੀ)। [15]ਕਹਿੰਦੇ ਹਨ। [16]ਤਿਆਰ ਹੋਇਆ ਛਾਇਆ ਨੂੰ ਲੱਤ ਮਾਰਨ ਵਾਸਤੇ। *ਪਾ:–ਬਹੁਰ।

–ਚਰਨ ਉਭਾਰਨੋ ਮੋਕਹੁ ਜੋਇ। ਚਹੈਂ ਪ੍ਰਹਾਰ ਕਰਨਿ ਕੋ ਸੋਇ ॥ ੨੫॥ ਅਬ ਗਰਿ ਜਾਹੁ[1] ਨ ਆਛੋ ਰਹੈ। ਕਰਿ ਅਪਰਾਧ ਉਚਿਤ ਦੁਖ ਸਹੈ–। ਛਾਯਾ ਸ੍ਰਾਪ ਦਯੋ ਇਮ ਜਬੈ। ਜਮ ਕੋ ਚਰਨ ਗਯੋ ਗਰ ਤਬੈ॥੨੬॥ਸੁਧਿ ਸੂਰਜ ਨੈ ਜਬਿਹੂੰ ਸੁਨੀ। ਰਿਦੈ ਬਿਖੈ ਬਹੁ ਬਿਧਿ ਸੋਂ ਗੁਨੀ।–ਇਹੁ ਸੁਤ[2] ਮਾਤਾ[3] ਲਖੀਯਹਿ ਕੈਸੇ। ਘੋਰ ਕਰਮ ਕੀਨਸਿ ਜੁਗ ਐਸੇ–॥ ੨੭॥ ਸਹਤ ਸੰਦੇਹ ਸੂਰ ਜਬਿ ਹੋਵਾ।ਆਯੋ ਛਾਯਾ ਕੀ ਦਿਸ਼ਿ ਜੋਵਾ।–ਸਾਚ ਬਤਾਵਹੁ ਹੈ ਤੂੰ ਕੌਨ?। ਸੁਤ ਸੋਂ ਇਮ ਕੋ ਕਰਿ ਹਹਿ ਭੌਨ–॥੨੮॥ਦਿਨਪਤਿ ਜਬਹਿ ਤ੍ਰਾਸ ਉਪਜਾਯਹੁ। ਛਾਯਾ ਸਾਚੁ ਬ੍ਰਿਤਾਂਤ ਬਤਾਯਹੁ। 'ਤੁਵ ਦਾਰਾ ਗਮਨੀ ਪਿਤ ਓਰ।ਮੁਝਕੋ ਗਈ ਰਾਖਿ ਇਸ ਠੌਰ॥੨੯॥ਆਦਿ ਸਨਿਸ਼ਚਰ ਸੰਤਤਿ ਮੇਰੀ। ਮਨੁ ਜਮੁ ਜਮਨਾ ਹੈ ਤਿਸ ਕੇਰੀ।ਚਿਰੰਕਾਲ ਕੀ ਤਜਾਗ ਪਲਾਈ। ਮੈਂ ਪਾਲਨਿ ਕੀਨੇ ਚਹੁੰਭਾਈ–॥੩੦॥ਸੁਨਿ ਸਪਤਾਸੁ[4]* ਤੁਰਤਹੀ ਧਾਯੋ। ਬਿਸ਼ੁਕਰਮਾ ਕੇ ਘਰਿ ਚਲਿ ਆਯੋ।ਕਹਯੋ–ਸੁਤਾ ਤੇਰੀ ਇਤਿ ਆਈ।ਬਿਤੇ ਕਾਲ ਬਹੁ,ਅਬਿ ਸੁਧਿ ਪਾਈ॥੩੧॥ਕਰੀ ਅਜੋਗ ਬਾਤ ਲਖਿ ਲੀਜੈ।ਮੋਕਹੁ ਅਬ ਬਤਾਇ ਤਿਸ ਦੀਜੈ–। ਬਿਸ਼ੁਕਰਮਾ ਨੇ ਕਹਯੋ ਬ੍ਰਿਤਾਂਤ ।–ਮੋ ਘਰ ਆਈ ਹੁਤੀ ਪਲਾਤਿ[5]॥੩੨॥ ਨਹੀਂ ਸਦਨ ਮਹਿ ਰਹਨਿ ਦਈ ਹੈ। ਹੁਇ ਨਿਰਾਸ ਕਿਤਿਵਹਿਰ ਗਈ ਹੈ।ਭੋ ਦਿਨਮਨਿ!ਸੁਨਿ,ਹੈ ਸੋ ਸਾਚੀ[6]। ਦੁਖਤਿ ਬਹੁਤ ਲਾਗਹਿ ਤੁਵ ਆਂਚੀ[7] ॥ ੩੩ ॥ ਤੇਜ ਨ ਸਹਯੋ ਜਾਤਿ ਹੈ ਤੇਰਾ। ਨਿਕਸੀ ਕਰਿ ਉਰ ਤ੍ਰਾਸ ਬਡੇਰਾ। ਜੋ ਕਰਿ ਕਹਯੋ ਮੋਹਿ ਤੂੰ ਮਾਨਹਿਂ।ਸਭਿ ਗਤਿ ਆਛੀ ਹੋਹਿ ਪਛਾਨਹਿਂ ॥ ੩੪ ॥ ਕੁਛਕ ਬਰਨ ਧੂਮਰ ਸਮ[8] ਤੇਰਾ। ਤਪਤ ਅਹੈ ਅਤਿ ਜਾਹਿ ਨ ਹੇਰਾ।ਮੋਰ ਚਰਖ[9]ਪਰ ਚਢਿ ਇਕ ਬਾਰੀ।ਛੈਲ ਦੇਹੁੰ[10]ਤੁਜ ਦੇਉਂ ਸਵਾਰੀ॥੩੫॥ਸੁਪ੍ਰਕਾਸ਼ ਇਕ ਤੋ ਹੁਇ ਜਾਇ। ਅਤਿਸ਼ੈ ਤਪਤ ਮਿਟਹਿ ਇਸ ਭਾਇ–।ਆਛੀ ਬਾਤਿ ਜਾਨਿ ਕਰਿ ਪੁਖਨ[11]।ਚਢਨੋ ਖਰਾਦ ਸੁ ਹੋਨਿ ਅਦੁਖਨ॥੩੬॥ਬਿਸ਼ੁਕਰਮੇ ਲੈ ਤੀਖਨ ਸਾਧਨਿ[12]। ਫੇਰਿ ਤਿਸੀ ਕੋ ਕੀਨਿ ਖਰਾਦਨਿ। ਉਪਰ ਕੋ ਤਨ ਛੋਲਨਿ ਕੀਨਾ। ਨਿਕਸਨੋ

---

[1]ਗਲ ਜਾਏਗਾ। [2],[3]ਪੁੱਤ੍ਰ ਦੀ ਮਾਂ। [4]ਸੂਰਜ [ਸੰਸਃ, ਸਪ੍ਤਾਸ੍ਵ]। [5]ਨੱਸ ਕਰਕੇ। [6]ਹੇ ਸੂਰਜ ਸੁਣ, ਸੋ ਸੱਚੀ ਹੈ। [7]ਤੇਰੇ ਸੇਕ ਤੋਂ ਉਸ ਨੂੰ ਬਹੁਤ ਦੁਖ ਲਗਦਾ ਹੈ। [8](ਜੋ) ਧੂੰਏਂ ਵਤ ਹੈ। [9]ਖਰਾਦ। [10]ਛਿੱਲ ਦੇਵਾਂ। [11]ਸੂਰਜ। [12]ਤਿੱਖਾ ਹਥਿਆਰ। *ਪਾਃ–ਸਵਿਤਾ ਸ।

ਸੁੰਦਰ ਰੂਪ ਨਵੀਨਾ ॥ ੩੭ ॥ ਧੂਮ੍ਰਾਕਾਰ ਸੁ ਤੇਜ ਜਿਤੇਕ[1]। ਛੋਲਨੋ ਧਰਨੋ ਖਰਾਦ ਤਿਤੇਕ[2]। ਨਿਜ ਤਨ ਦੇਖਿ ਹਰਖ ਨਵਿ[3] ਭਰਨੋ। ਬਿਸੁਕਰਮੇ ਸੁ ਬਤਾਵਨਿ ਕਰਨੋ[4] ॥੩੮॥—ਅਮੁਕੈ ਬਨ ਮੈਂ ਬੜਵਾ ਤਨ ਹੈ[5]।ਨਿਜ ਦਾਰਾ ਆਨਹੁ ਹਿਤ ਮਨਿ ਹੈ—।ਸੁਨਿ ਸਵਿਤਾ ਅਸ ਕੋ ਤਨ ਧਰਨੋ[6]। ਸੋ ਕਾਨਨ ਕੋ ਜਾਇ ਨਿਹਰਨੋ ॥ ੩੯ ॥ ਹੁਤੀ ਤੁਰੰਗਨਿ ਮਿਲਨੋ ਸੁ ਜਾਇ। ਸੂੰਘਿ ਨਾਸਕਾ ਜਬਿ ਸੁਖ ਪਾਇ। ਤਤਛਿਨ ਦੋ ਸੁਤ ਕੋ ਉਪਜਾਯੋ । ਅਸ੍ਵਿਨਿ-ਕੁਮਾਰ ਨਾਮ ਜਿਨ ਗਾਯੋ ॥੪੦॥ ਪੁੱਤ੍ਰ ਸਹਤ ਦਾਰਾ ਨਿਜ ਆਨੀ।ਮਿਲੀ ਸਕ੍ਰਿਨਿ ਸੋਂ ਉਰ ਹਰਖਾਨੀ।ਤਬਿ ਕੀ ਜਮਨਾ ਬਨ ਮਹਿ ਜਾਇ। ਤਪ ਕੋ ਤਪਤਿ ਰਹੀ ਬਹੁ ਭਾਇ ॥ ੪੧ ॥ ਦ੍ਵਾਪਰ ਅੰਤ ਭਏ ਗੋਪਾਲ[7] । ਇਨ ਕੋ ਪਤਿ ਕੀਨਸਿ ਤਿਸ ਕਾਲ।ਅਨਿਕ ਪ੍ਰਕਾਰ ਭੋਗ ਸੁਖ ਘਨੋ।ਮਿਲੀ ਸ਼ਯਾਮ ਸੋਂ ਸੁਤ ਦਸ ਜਨੇ* ॥੪੨॥ ਸੋ ਜਮੁਨਾ ਸਲਿਤਾ ਹੁਇ ਬਹੀ । ਜਿਸ ਹਿਤ ਸਕਲ ਬਾਰਤਾ ਕਹੀ। ਪਾਵਨ ਜਲ ਪਾਪਨ ਕੋ ਨਾਸਨਿ। ਰੱਛਨਾ ਕਰਹਿ ਆਪਨੇ ਦਾਸਨਿ[8] ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਜਮਨਾ' ਪ੍ਰਸੰਗ ਬਰਨਨੰ ਨਾਮ ਅਸ਼ਟ ਚਤ੍ਵਾਰਿੰਸਤੀ ਅੰਸੁ ॥ ੪੮ ॥

੪੯. [ਮਾਰਤੰਡ ਦੀ ਕਥਾ, ਤੁਹਕ ਜਗਾਤੀ, ਕੰਨਖਲ, ਤੇ ਗੋਵਿੰਦਵਾਲ ਨੂੰ ਮੁੜਨਾ]।

ਦੋਹਰਾ।ਸੁਨਿ ਪ੍ਰਸੰਗ ਸੰਗਤਿ ਸਰਬ ਸ਼੍ਰੀ ਗੁਰ ਅਮਰ ਕਿ ਪਾਸ[9]। ਪੁਨਪੁਛਨੋ "ਕਿਮ ਭਾਨੁ ਕੋ ਭਯੋ ਬਰਨ ਧੂਮ੍ਰਾਸ[10]?"॥੧॥ਚੌਪਈ॥ ਸ਼੍ਰੀ ਗੁਰ ਕਹਤਿ ਭਏ ਇਤਿਹਾਸ†।"ਸੰਗਤਿ ਸੁਨਹੁ ਭਈ ਗਤਿਜਾਸਾਕੱਸਜਪਰਿਖਿ ਅਤਿਸ਼ੈ ਤਪ ਘਾਲਾ। ਜਿਸਕੈ ਭਈ ਭਾਰਜਾ ਜਾਲਾ[11] ॥੨॥ਜਨੇ ਦਿਤੀ[12] ਨੋਦੈਤਕਰਾਲਾ ਦਨੁ[13] ਤੇਦਾਨਵ‡ਭਏ ਬਿਸਾਲ।ਬਿਨਤਾ[14] ਤੇਖਗਪਤਿ[15] ਜਨਮਾਯੋਨਾਮ ਗਰੁੜ ਬਡ ਬਲੀ ਸੁਜਾਯੋ॥੩॥ਕੱਦ੍ਰੂ[16]ਨੇ ਪੰਨਗ[17]ਉਪਜਾਏ।ਇੱਤਯਾਦਿਕ

---

[1]ਧੂੰਏਂ ਵਰਗਾ ਤੇਜ ਸੀ ਜਿਤਨਾ ਕੁ । [2]ਤਿਤਨਾ ਖਰਾਦ ਕੋ ਛਿੱਲ ਦਿੱਤਾ। [3]ਸੂਰਜ। [4](ਹੁਣ) ਬਿਸ਼ੁਕਰਮੇ ਨੇ (ਆਪਣੀ ਧੀ ਦਾ ਪਤਾ) ਦੱਸਿਆ । [5]ਘੋੜੀ ਦੇ ਤਨ ਵਿਚ ਹੈ। [6]ਸੂਰਜ ਨੇ ਘੋੜੇ ਦਾ ਸਰੀਰ ਧਾਰਿਆ । [7]ਸ੍ਰੀ ਕ੍ਰਿਸ਼ਨ ਜੀ। [8]ਜੀ ਦੇ ਪਾਸੋਂ । [9]ਧੂੰਏਂ ਵਰਗਾ ਕਾਲਾ ਰੰਗ ਸੂਰਜ ਦਾ ਹੋ ਗਿਆ ਸੀ। [10]ਬਹੁਤੀਆਂ (ਇਸਤ੍ਰੀਆਂ)। [11]ਦੈਂਤਾਂ ਦੀ ਮਾਤਾ ਦਾ ਨਾਮ ਹੈ। [12]ਕਸ਼ਯਪ ਦੀ ਇਕ ਇਸਤ੍ਰੀ ਜਿਸ ਤੋਂ ੪੦ ਪੁੱਤ੍ਰ ਹੋਏ ਜੋ ਦਨੁਜ ਕਹਾਏ। [13]ਕਸ਼ਯਪ ਦੀ ਹੋਰ ਇਸਤ੍ਰੀ ਜੋ ਗਰੁੜ ਦੀ ਮਾਂ ਸੀ। [14]ਗਰੁੜ। [15]ਕਸ਼ਯਪ ਦੀ ਇਕ ਹੋਰ ਇਸਤ੍ਰੀ ਦਾ ਨਾਮ। [16]ਸੱਪ।

*ਬੇਸੀਆਂ ਅਸੱਭਯ ਕਥਾ ਕਦੇ ਸ਼੍ਰੀ ਅਨੰਦ ਸਾਹਿਬ ਜੀ ਦੇ ਕਰਤਾ ਜੀ ਕਿਸੇ ਨੂੰ ਸੁਣਾ ਨਹੀਂ ਸਕੇਦੇ। ਪੌਰਾਣਕ ਆਖਯਾਨਕਾ ਦੀ ਢਾਕਵੀ ਲੋਕਾਂ ਨੂੰ ਦੇਣ ਲਈ ਕਵੀ ਜੀ ਉਥੋਂ ਦੀਆਂ ਕਥਾ ਦੇ ਰਹੇ ਹਨ। †ਦੇਖੋ ਇਸੇ ਰਾਸ ਦੇ ਅੰਸੁ ੪੮ ਦਾ ਅੰਕ ੮। ‡ਪਾਃ—ਦੈਵਨ।

ਇਸਤ੍ਰੀ ਸਮੁਦਾਏ। ਅਦਿਤੀ[1] ਤੇ ਸਭਿ ਦੇਵ ਭਏ ਹੈਂ। ਸੁਧਾ ਪਾਨ ਜ ਅਮਰ ਥਿਏ ਹੈਂ[2]।੪।ਤਿਸ ਅਦਿਤੀਕੇ ਗਰਭ ਮਝਾਰ।ਸੂਰਜ ਹੁਤੋ ਅਪਨਿ ਤਨੁ ਧਾਰਾ। ਇਕ ਦਿਨ ਸਸਿ ਸੁਤਿ ਬੁਧ ਚਲਿ ਆਯੋ। ਬ੍ਰਹਮਚਾਰੀ ਕੋ ਬੇਖ ਬਨਾਯੋ ॥੫॥ ਤਪਕੋ ਤਪਤ ਹੁਤੋ ਬਨ ਮਾਂਹੀ। ਭਿੱਛਾ ਹਿਤ ਆਯਹੁ ਤਿਸ ਪਾਂਹੀ। ਅਦਿਤੀ ਗਰਭ ਸਹਤ ਤਿਸ ਕਾਲਾ। ਆਲਸ ਉਠਿਬੇ ਕੇਰ ਬਿਸਾਲਾ ॥੬॥ ਕੇਤਿਕ ਚਿਰ ਬੀਤਾ ਤਿਹ ਖਰੇ। ਦਯੋ ਸ੍ਰਾਪ ਬੁਧ ਨੇ ਰਿਸ ਧਰੇ[3]।– ਜਿਸ ਗ੍ਰਭ ਧਰਿ ਤੈਂ ਆਲਸ ਕੀਨਾ। ਭਿੱਖਜਾ ਮੋਹਿ ਤੁਰਤ ਨਹਿੰ ਦੀਨਾ।੭। ਸੋ ਤਵ ਗਰਭ ਗਰਹੁੰ[4]ਨਹਿੰ ਬਾਚੇ–।ਇਮ ਕਹਿਗਯੋ ਆਨ ਘਰ ਜਾਚੇ। ਅਦਿਤੀ ਬਹੁਤ ਤ੍ਰਾਸ ਕੋ ਪਾਇ। ਪਤਿ ਕੇ ਨਿਕਟ ਗਈ ਸਹਿਸਾਇ[5] ॥੮॥ ਬੁਧ ਕੋ ਸ੍ਰਾਪ ਸੁਨਾਵਨਿ ਕੀਨਾ।–ਰੱਛਾ ਕਰਹੁ ਜਿ ਗਰਭ ਨ ਛੀਨਾ–। ਸੁਨਿ ਕੱਸ਼ਯਪ ਨੈ ਬਰ ਕੋ ਦਯੋ–ਬਚੇ ਗਰਭ ਤਵ ਹੋਹਿ ਨ ਛਯੋ[6]॥੯॥ਤਨ ਊਪਰ ਕੋ ਮ੍ਰਿਤ ਹੁਇ ਜਾਇ। ਤਿਸ ਮਹਿੰ ਅਪਰ ਦੇਹ ਕੋ ਪਾਇ।ਮ੍ਰਿਤਕ ਅੰਡ[7] ਮਰਿ ਹੁਇ ਅਭਿਰਾਮ।ਧਾਂਤੇਮਾਰਤੰਡ[8]*ਕਹਿਨਾਮ– ॥੧੦॥ਇਮ ਬਰ ਪਾਇ ਰਹਜੋ ਬਚ ਸੋਇ। ਮ੍ਰਿਤ ਤਨ ਮਹਿੰ ਨੌਤਨ ਤਨ[9] ਹੋਇ। ਜਨਮਜੋ ਸੂਰਜ ਤਨ ਦੈ ਰਹੇ। ਧੂਮ੍ਰ ਬਰਨ ਕੋ ਧਾਂਤੇ ਲਹੇ ॥੧੧॥ ਤਨ ਊਪਰ ਕੋ ਸ਼ੁਸ਼ਕ ਰਹਜੋ ਹੈ।ਬਿਚ ਕੋ ਸੁੰਦਰ ਦੇਹਿ ਲਹਜੋ ਹੈ। ਬਿਸ਼ੁਕਰਮਾ ਨੇ ਛੋਲਜੋ ਸੋਊ।ਅੰਤਰਿ ਕੋ ਸ਼ੁਭ ਪ੍ਰਗਟਜੋ ਜੋਊ॥੧੨॥ ਧੂਮ੍ਰ ਬਰਨ ਕੁਛ ਤੇਜ ਨਿਵਾਰ।ਸੁਪ੍ਰਕਾਸ਼ ਪੁਨ ਕੀਨਿ ਸੁਧਾਰ।ਊਪਰ ਤੇ ਰਵਿ ਖੁਰਚਜੋ ਜੇਤੋ। ਅਪਰ ਕਾਰ ਮਹਿੰ ਲਾਯਹੁ ਤੇਤੋ ॥ ੧੩ ॥ ਚੱਕ੍ਰ ਸੁਦਰਸ਼ਨ[10] ਤੇਜ ਬਿਸਾਲਾ। ਬਿਸ਼ੁਕਰਮਾ ਕੀਨਸਿ ਤਿਸ ਕਾਲਾ। ਲੱਛਮੀਪਤਿ[11] ਕੇ ਸੋ ਕਰ ਸੋਹੈ।ਮਹਾਂ ਤੇਜ ਧਾਂਤੇ ਤਿਹ ਮੋਂ ਹੈ॥੧੪॥ਪੁਨ ਤ੍ਰਿਸੂਲ ਤਿਸ ਤੇ ਰਚਿਲੀਨੋ। ਸੋ ਤ੍ਰਿਨੈਨ[12] ਕੇ ਕਰ ਮਹਿੰ ਦੀਨੋ। ਇੱਤਜਾਦਿਕ ਕਛ ਔਰ ਬਨਾਵਾ।

---

[1]ਕਸ਼ਯਪ ਦੀ ਇਕ ਹੋਰ ਇਸਤ੍ਰੀ ਜਿਸ ਤੋਂ ੩੩ ਦੇਵਤੇ ਜੰਮੇ। [2]ਅੰਮ੍ਰਿਤ ਪੀ ਕੇ ਅਮਰ (ਚਿਰੰਜੀਵੀ ਜਾਂ ਕਲਪ ਪ੍ਰਯੰਤ ਆਯੂ ਵਾਲੇ)ਹੋਏ ਹਨ। [3]ਗੁੱਸਾ ਕਰਕੇ। [4]ਗਲ ਜਾਵੇ। [5]ਕਾਹਲੀ ਨਾਲ। [6]ਨਾਸ਼। [7]ਮਰੇ ਹੋਏ ਪੜਦੇ ਵਿਚ। [8]ਮ੍ਰਿਤਕ ਅੰਡ ਚੋਂ ਉਪਜਿਆ ਸੋ ਮਾਰਤੰਡ। [9]ਨਵਾਂ ਸਰੀਰ। [10]ਵਿਸ਼ਨੂੰ ਦੇ ਹੱਥ ਵਾਲਾ ਚੱਕ੍ਰ ਸੁਦਰਸ਼ਨ। [11]ਵਿਸ਼ਨੂੰ। [12]ਸ਼ਿਵ।

*ਕਵਿ ਜੀ ਦੀ ਕੋਸ਼ ਦੀ ਢਾਕਢੀ ਤੱਕੇ ਸੂਰਜ ਦੇ ਕਿੰਨੇ ਨਾਮ ਦੇ ਰਹੇ ਹਨ ਤੇ ਕਈਆਂ ਦੀ ਵਿਤਪਤੀ ਵੀ ਦੱਸ ਰਹੇ ਹਨ।

ਇਮ ਪ੍ਰਸੰਗ ਇਹੁਰੁਚਿਰਸੁਨਾਵਾ*।੧੫।ਸੁਨਿ ਸੰਗਤ ਨੇ ਹਰਖ ਉਪਾਯਹੁ। ਸਕਲ ਭੇਵ ਮਨ ਮਹਿੰ ਲਖਿ ਪਾਯਹੁ। ਸ਼੍ਰੀ ਜਮਨਾ ਕੋ ਕਰਿ ਇਸ਼ਨਾਨਾ। ਆਗੈ ਸਤਿਗੁਰ ਕੀਨਿ ਪਯਾਨਾ ॥੧੬॥ ਹੁਤੇ ਜਗਾਤੀ[1] ਸੋ ਚਲਿ ਆਏ। ਦਰਸ਼ਨ ਕਰਿ ਉਰ ਮਹਿੰ ਹਰਖਾਏ।ਲੋਕ ਹਜ਼ਾਰਹੁ ਬੰਦਨ ਕਰਤੇ।ਮਹਿਮਾ ਦੀਰਘ ਆਂਖ ਨਿਹਰਿਤੇ॥੧੭॥ਤ੍ਰਾਸਤ ਭਏ ਜਗਾਤੀ ਹੋਰਾਨਹੀਂ ਜੋਜਵਾ[2] ਲੀਨਸਿ ਘੇਰਿ। ਝਰ ਕਰਿ ਨਮੋ ਕਰੀ ਪਗ ਆਇ। ਹਾਥ ਜੋਰਿ ਬੋਲੇ ਹਿਤ ਪਾਇ।੧੮।[3]ਸਤਿਗੁਰ! ਕਰੁਨਾ ਦ੍ਰਿਸ਼ਟਿਨਿਹਾਰਹੁ।ਨਿਜਸੰਗੀ ਲੇ ਸੰਗ ਸਿਧਾਰਹੁ। ਤਿਨਤੇ ਹਮ ਕੁਛ ਲੇਵਹਿੰ ਨਾਂਹੀ। ਤ੍ਰਾਸ ਆਪ ਕੋ ਧਰਿ ਉਰ ਮਾਂਹੀ ॥ ੧੯॥ ਕ੍ਰੂਰ[3] ਬਾਕ ਨਹਿੰ ਕਹੀਅਹਿ ਕੋਇ।ਲੈਹਿਜੁ ਨਾਮ ਤਜਹਿੰ ਹਮ ਸੋਇ[4]। ਅਪਰਨ ਤੇ ਧਨ ਲੇਤਿ ਜਗਾਤਿ[5]।ਤੌ ਆਗੇ ਮਗ ਕੋ ਚਲਿ ਜਾਤਿ'॥੨੦॥ਸੁਨਿ ਸ਼੍ਰੀ ਸਤਿਗੁਰ ਤਿਨ ਸੋਂ ਕਹਯੋ[6]ਹਮ ਦਿਸ਼ ਤੇ ਜੇ ਕਰਿ ਝਰ ਲਹਯੋ।ਤੌ ਸੁਨਿ[7] ਨਾਮ ਨ ਕਹੀਅਹਿ ਕਾਹੂੰ[8]। ਜਾਤੇ ਆਇਂ ਸਰਬ ਹਮ ਪਾਹੂੰ॥੨੧॥ਜੇ ਤੁਮ ਚਾਹਤਿ ਹੌ ਧਨ ਲੇਨਾ।ਤੌ ਹਮਸੋਂ ਅਬਿਹੂੰ†ਕਹਿ ਦੇਨਾ।ਪੀਛੇ ਤੇ ਨਹਿੰ ਰੋਕਹੁ ਕੋਈ।ਅਬਿ ਹਮ ਦੇਹਿੰ ਚਹਹੁ ਧਨ ਜੇਈ'॥੨੨॥[9]ਸ਼੍ਰੀ ਸਤਿਗੁਰ ਜੇਤਿਕ ਤੁਮ ਸਾਥ।ਸੋ ਸਭਿ ਜਾਹੁ, ਗਹੈਂ ਨਹਿੰ ਹਾਥ[10]। ਤਬਿ ਸ਼੍ਰੀ ਅਮਰਦਾਸ ਚਲਿ ਪਰੇ। ਲੋਕ ਹਜ਼ਾਰਹੁ ਸੰਗੀ ਕਰੇ॥੨੩॥ ਪੀਛੇ ਜਿਸ ਤੇ ਗਹਿ ਕਰਿ ਮਾਂਗੈਂ[11]। ਸੋ ਗੁਰ ਨਾਮ ਲੇਤਿ ਚਲਿ ਆਗੈ। [9]ਹਮ ਤੌ ਗੁਰ ਕੇ ਸੰਗੀ ਅਹੈਂ'। ਚਲੇ ਜਾਤਿ ਐਸੇ ਜਬਿ ਕਹੈਂ ॥੨੪॥ ਤਿਸ ਦਿਨ ਸਗਰੇ ਮਹਿੰ ਨਰ ਨਾਰੀ।ਜਬਿ ਰੋਕਹਿੰ, ਗੁਰ ਨਾਮ ਉਚਾਰੀ[12]।ਤਿਸਕੋ ਤਜਾਗਹਿੰ, ਜਾਹਿ ਸੁਖਾਰੋ।ਹਰਖਤਿ ਉਚਰਤਿ[9]ਜੈਜੈਕਾਰੋ' ॥੨੫॥ਪਛੁਤਾਵਤਿ ਜੇ ਹੁਤੇ ਜਗਾਤੀ।ਆਜ ਨਹੀ ਕੋ

---

[1]ਮਸੂਲੀਏ। [2]ਮਸੂਲ। [3]ਕਰੜੇ। [4]ਜੋ ਆਪਦਾ ਨਾਮ ਲਏਗਾ ਉਸ ਨੂੰ ਅਸੀਂ ਛੱਡ ਦਿਆਂਗੇ। [5]ਮਸੂਲ ਦਾ ਧਨ ਲੈਂਦੇ ਹਾਂ। [6]ਸਾਡਾ ਨਾਮ ਸੁਣਕੇ ਕਿਸੇ ਨੂੰ ਕੁਛ ਨਹੀਂ ਕਹਿਣਾ। [7]ਆਵਣ ਦਿਓ ਸਾਰੇ ਸਾਡੇ ਪਿੱਛੇ। [8]ਕਿਸੇ ਦਾ ਹੱਥ ਨਹੀਂ ਫੜਾਂਗੇ। [9]ਫੜਕੇ ਮਸੂਲ ਮੰਗਣ। [10]ਰੋਕਣ (ਤਾਂ ਉਹ)ਗੁਰੂ ਜੀ ਦਾ ਨਾਮ ਕਹਿ ਦੇਣ।

*ਇਹ ਨਿਸ਼ਚਾ ਕਰਨ ਕਿ ਇਸ ਤਰ੍ਹਾਂ ਦੇ ਪ੍ਰਸੰਗ ਗੁਰੂ ਜੀ ਸਚ ਸਮਝਕੇ ਸਿੱਖਾਂ ਨੂੰ ਸੁਣਾ ਰਹੇ ਹਨ, ਉਨ੍ਹਾਂ ਦੇ ਅਪਣੇ ਕਥੇ ਗੁਰਬਾਣੀ ਵਿਚ ਅੰਕਤ ਉਪਦੇਸ਼ਾਂ ਦੇ ਅਨੁਕੂਲ ਨਹੀਂ ਹਨ। ਇਹ ਪੌਰਾਣਕ ਆਖਯਾਨਕਾ ਕਵਿ ਜੀ ਅਪਣੇ ਪੜ੍ਹੇ ਸੁਣੇ ਪੁਰਾਣਾਂ ਦੀ ਵਾਕਫੀਅਤ ਤੋਂ ਪਾਠਕਾਂ ਦੀ ਕੇਵਲ ਵਾਕਫੀ ਵਧਾਉਣ ਲਈ ਦੱਸ ਰਹੇ ਹਨ। †ਪਾ:—ਸਭਿਹੂੰ।

ਦਾਮ ਅਗਾਤੀ[1]।ਮੁਖ ਮੁੰਦਣ[2]ਤਿਨ ਕੇ ਪੈ ਰਹੀ*। ਰਿਦੇ ਬਿਸੂਰਤਿ ਰੋਕਹਿੰ ਨਹੀਂ[3]॥੨੬॥–ਸਗਰੋ ਜਗਤ ਪਰਸੋ ਗੁਰ ਪਾਛੈ। ਲੇਂ ਕਿਸ ਤੇ ਹਮ–,ਛੁਛੈ ਗਾਛੈ[4]। ਤਿਸ ਦਿਨ ਕੀ ਨਹਿੰ ਮਿਲੀ ਜਗਾਤਿ। ਬਸ ਨਹਿੰ ਚਲਤਿ ਰਹੇ ਪਛੁਤਾਤਿ॥੨੭॥ ਸ਼੍ਰੀ ਸਤਿਗੁਰ ਸਭਿ ਨਰਨ ਜਨਾਈ[5]। ਬਡੇ ਭਾਗ ਜਿਸ ਲੇਹਿ ਸੁ ਪਾਈ[6]। ਜਮੁ ਜਾਗਾਤੀ ਸਭਿ ਜਗ ਡੰਡੈ[7]। ਗੁਰ ਕੋ ਨਾਮ ਸੁਨਹਿ ਤਿਸਛੰਡੈ[8]†॥੨੮॥ਯਾਂਤੇ ਸਤਿਗੁਰ ਸ਼ਰਨੀ ਪਰੈ।ਜਮ ਕੋ ਤ੍ਰਾਸ ਮਹਾਂ ਪਰਹਰੈ।ਜੈਸੇਤੁਰਕ ਜਗਾਤੀ ਅਬੈ।ਸੁਨਿ ਗੁਰ ਨਾਮ ਤਜੇ ਨਰ ਸਬੈ॥੨੯॥ ਅਬਿ ਪ੍ਰਤੱਛ ਕਰਿਕੈ ਦਿਖਰਾਈ। ਲੇ ਗੁਰ ਨਾਮ ਸੁ ਜਮ ਛੁਟਕਾਈ[9]। ਤਿਸ ਦਿਨ ਤੇ ਗੁਰ ਕੇ ਸੰਗ ਭੀਰ। ਭਈ ਅਧਿਕ ਮਗ ਚਲਹਿ ਬਹੀਰ ॥੩੦॥ ਜਬਿ ਸੰਧਨਾ ਕਹੁ ਕਰਿ ਹੈਂ ਡੇਰੋ। ਦਰਸ਼ਨ ਕੋ ਉਮਗਾਇ ਬਡੇਰੋ। ਗੋਗਾ ਸੰਗ ਸਗਲ ਚਲਿ ਆਵੈਂ[10]ਕਰ ਬੰਦਹਿੰ ਗੁਰ ਦਰਸ਼ਨ ਪਾਵੈਂ ॥੩੧॥ 'ਜੈਜੈਕਾਰ' ਪੁਕਾਰ ਉਚਾਰੈਂ। ਮਿਲਿ ਸਤਿਗੁਰ ਕੋ ਆਨੰਦ ਧਾਰੈਂ। ਇਸੀ ਰੀਤਿ ਸ੍ਰੀ ਰੰਗਾ ਗਏ।ਕਨਖਲ ਬਿਖੈ ਸਿਵਰ ਕੋ ਕਿਏ॥੩੨॥ਸੁਰਸਰਿ ਤਟ ਪਰ ਪੀਪਰ ਥਾਨ । ਬੈਠੇ ਸ਼੍ਰੀ ਸਤਿਗੁਰ ਭਗਵਾਨ । ਸੁਨਿ ਸੁਨਿ ਲੋਕ ਹਜ਼ਾਰੋਂ ਆਵਹਿੰ। ਚਹੁੰ ਦਿਸ਼ ਭੀਰ ਥਾਉਂ ਨਹਿੰ ਪਾਵਹਿੰ॥੩੩॥ਖਾਨ ਪਾਨ ਪੁਨ ਕਰਿ ਬਿਸਰਾਮੇ। ਜਾਗੇ ਬਹੁਰ ਰਹੀ ਨਿਸ ਜਾਮੇ। ਸ਼੍ਰੀ ਰੰਗਾ ਕੋ ਊਜਲ ਨੀਰ । ਕੀਨ ਸ਼ਨਾਨ ਸਰੀਰ ਸਧੀਰ[10] ॥ ੩੪ ॥ ਭਈ ਪ੍ਰਭਾਤਿ ਸਭਿਨਿ ਸੁਨਿ ਲੀਨਿ ।'ਸ਼੍ਰੀ ਗੁਰ ਅਮਰ ਆਗਮਨਿ ਕੀਨਿ'। ਰਿਖਿ,ਮੁਨਿ,ਪੰਡਿਤ, ਤੀਰਥ ਬਾਸੀ।ਸੰਤ, ਮਹੰਤ, ਅਨਿਕ ਜੱਗਯਾਸੀ ॥੩੫॥ ਬ੍ਰਹਮਚਾਰੀ,ਔਧੂ, ਸੰਨਯਾਸੀ।ਰਿ੍ਹਸਤੀ,ਵੈਰਾਗੀ ਮਿਲਿ ਰਾਸੀ। ਅਪਰ ਅਨੇਕ ਬੇਖ ਕੇ ਸਾਧੂ। ਦਰਸ਼ਨ ਕਾਰਨ ਗਯਾਨ ਅਗਾਧੂ[11] ॥੩੬॥ ਸ੍ਰੀ ਸਤਿਗੁਰ ਚਹੁੰਦਿਸ਼ਿ ਪਰਵਰੇ । ਕਰ ਜੋਰਹਿੰ ਸਿਰ ਬੰਦਨ ਧਾਰੇ। ਨਰ ਪਰਧਾਨ ਨਿਕਟ ਹੁਇ ਬੈਸੇ।

---

[1]ਮਿਲਿਆ। [2]ਦੱਦਣ ਭਾਵ ਚੁੱਪ। [3]ਝੁਰਦੇ ਹਨ ਰੋਕਦੇ ਭੀ ਨਹੀਂ। [4]ਅਸੀ ਕਿਸ ਤੋਂ ਲਈਏ ਖਾਲੀ ਹੁਣ ਗਏ। [5]ਪੁਰਸ਼ਾਂ ਨੂੰ ਜਣਾਯਾ। [6]ਜਿਸਦੇ ਬੜੇ ਭਾਗ ਹੋਣ ਉਹ ਸਤਿਗੁਰਾਂ ਦੀ (ਸ਼ਰਨ) ਪਾ ਲੈਂਦਾ ਹੈ। [7]ਡੰਡ ਦੇਂਦਾ ਹੈ (ਜਮ)। [8]ਛਡ ਦੇਂਦਾ ਹੈ। [9]ਗੰਗਾ ਦਾ ਸਾਰਾ ਸੰਗ ਨਾਲ ਚਲਿਆ ਆਵੇ। [10]ਸਮੇਤ ਧੀਰਜ ਦੇ ਗੁਰੂ ਜੀ ਨੇ। [11]ਗਿਆਨ ਦੇ ਸਮੁੰਦ੍ਰ (ਭਾਵ ਸ੍ਰੀ ਗੁਰੂ ਜੀ ਦੇ)।

*ਪਾ:–ਕੋਤਿਨਿ ਕੇ ਰਹੀ।

†ਯਥਾ ਗੁਰ ਪ੍ਰਮਾਣ–ਤਿਨ ਜਮੁ ਜਾਗਾਤੀ ਨੇੜਿ ਨ ਆਇਆ। [ਭੁਖਾਰੀ ਛੰਤ ਮ: ੪।

ਮੁਨਿ ਗਨ ਬਜਾਸ ਪਾਸ ਸੁਭ ਜੈਸੇ ॥੩੭॥ ਜੋਗੀ ਬਡੇ ਦਿਗੰਬਰ[1] ਆਏ । ਖਟ ਦਰਸ਼ਨ ਕੇ ਨਰ ਸਮੁਦਾਏ।ਪ੍ਰਸ਼ਨੋਤਰ ਕਰਿ ਅਨਿਕ ਪ੍ਰਕਾਰ।ਆਪ ਆਪਨੇ ਮਤ ਅਨੁਸਾਰ॥੩੮॥ਜੇ ਕਰਿ ਚਰਚਾ ਸਕਲ ਬਖਾਨੈਂ। ਗ੍ਰਿੰਥ ਵਧੈ ਧਾਂਤੇ ਡਰ ਮਾਨੈਂ।ਜਥਾ ਜੋਗ ਸਭਿ ਸੋਂ ਕਹਿ ਕਰਿਕੈ।ਭਏ ਪ੍ਰਸੰਨ ਤੋਖਤਾ[2] ਧਰਿਕੈ ॥੩੯॥ ਸਭਿ ਨੇ ਜਾਨੇ ਗਹਿਰ ਗੰਭੀਰ। ਇਨ ਕੋ ਥਾਹ ਨ ਦੀਰਘ ਧੀਰ । ਕਰਿ ਕਰਿ ਨਮੋ ਬਿਦਾ ਹੁਇਗਏ। ਕਰਤਿ ਸਤੁਤਿ ਮਗ ਗਮਨਤਿ ਭਏ[3]॥੪੦॥ਪੁਨ ਸ਼੍ਰੀ ਗੁਰ ਸੁਰਸਰਿ ਆਰਾਧੀ । 'ਹੇ ਦੇਵੀ ਬਡਿ ਜਤਨਨਿ ਲਾਧੀ[4]। ਕੋਤਿਕ ਨ੍ਰਿਪ ਤਪ ਕਰਿ ਕਰਿ ਮਰੇ।ਬਹੁਰਿ ਭਗੀਰਥ ਲਆਵਨਿ ਕਰੇ ॥ ੪੧ ॥ ਸ਼ਿਵ ਨੇ ਧਾਰ ਸੀਸ ਪਰ ਧਾਰੀ । ਅਘ ਹਰਿਬੇ ਕੋ ਧਰ ਪਰ ਬਾਰੀ।ਤੀਨਲੋਕ ਮਾਨੀ ਅਘ ਹਾਨੀ।ਪ੍ਰਥਮ ਸੇਵ ਤੁਮਰੀ ਹਮ ਠਾਨੀ॥੪੨॥ ਤਿਹਕੋ ਫਲ ਸ਼ੁਭ ਪ੍ਰਾਪਤ ਹੋਵਾ।ਸਰਬ ਪ੍ਰਪੰਚਆਪਕਰਿ ਜੋਵਾ[5]। ਦਿਹੁ ਦਰਸ਼ਨ ਬਿਦਤਹੁ ਨਿਜਦੇਹ[6]।ਨੇਹ ਅਛੇਹ ਮੋਹਿ[7] ਲਖਿ ਲੇਹ*[8]॥੪੩॥ਇੱਤਮਾਦਿਕ ਨਿਜ ਸਿਫਤਿ ਸੁਨੀ ਜਬਿ । ਸ਼੍ਰੀ ਗੰਗਾ ਪ੍ਰਗਟੀ ਜਲ ਤੇ ਤਬਿ । ਸ਼੍ਰੀ ਗੁਰ ਅਮਰ ਬੰਦਨਾ ਠਾਨੀ[9]। 'ਧੰਨ ਧੰਨ' ਅਵਲੋਕਿ ਬਖਾਨੀ[10] ॥ ੪੪ ॥ 'ਜਗਤੇਸ਼ੁਰ ਕੀ ਜੋਤਿ ਬਿਸਾਲਾ । ਤੁਮਕੋ ਪ੍ਰਾਪਤਿ ਭਈ ਉਜਾਲਾ । ਤੁਮ ਪਾਵਨਿਪਾਵਨਿਕਰ ਪਾਵਨ[11]।ਕਲਨਰ ਪਾਪਨਿਭਾਰ ਨਸਾਵਨਿ[12]॥੪੫॥

---

[1]ਨਾਂਗੇ ਰਹਿਣ ਵਾਲੇ ।[2]ਤ੍ਰਿਪਤੀ । [3]ਚਲਦੇ ਹੋਏ ।[4]ਯਤਨ ਕਰਕੇ ਪ੍ਰਾਪਤ ਹੋਈ । [5]ਸਾਰਾ ਸੰਸਾਰ ਅਪਣਾ ਰੂਪ ਕਰਕੇ ਵੇਖਿਆ । [6]ਪ੍ਰਗਟੋ ਦੇਹ ਵਿਚ ।[7]ਇਕ ਰਸ ਪ੍ਰੀਤ ਮੇਰੀ ਦੇਖ ਲੈ ।[8]ਗੰਗਾ ਨੇ ਗੁਰੂ ਅਮਰਦਾਸ ਜੀ ਨੂੰ ਬੰਦਨਾ ਕੀਤੀ । [9](ਗੁਰੂ ਜੀ ਨੂੰ) ਵੇਖਕੇ ਗੰਗਾ ਕਹਿਣ ਲਗੀ ਕਿ 'ਧੰਨ ਹੋ ਧੰਨ ਹੋ' । [10]ਪਵਿੱਤ੍ਰ ਚਰਨ ਪਾਵਣਾ ਕਰੋ (ਮੇਰੇ ਵਿਚ) । [11]ਦੂਰ ਕਰਨ ਲਈ, ਭਾਵ—ਹੇ ਗੁਰੂ ਜੀ ਮੇਰੇ ਵਿਚ ਪਏ ਕਲਜੁਗੀ ਜੀਵਾਂ ਦੇ ਭਾਰ ਦੂਰ ਕਰਨ ਲਈ ਅਪਣੇ ਪਵਿੱਤ੍ਰ ਚਰਣ ਮੇਰੇ ਵਿਚ ਪਾਕੇ ਮੈਨੂੰ ਪਵਿੱਤ੍ਰ ਕਰੋ ।

*ਇਥੇ ਗੁਰੂ ਜੀ ਗੰਗਾ ਦੀ ਉਸਤਤ ਕਰਦੇ ਦੱਸੇ ਹਨ, ਪਰ ਜਦ ਗੰਗਾ ਪ੍ਰਗਟ ਹੁੰਦੀ ਹੈ ਤਾਂ (ਅੰਕ ੪੪,੪੫ਵਿੱਚ) ਉਹ ਗੁਰੂ ਜੀ ਨੂੰ ਵਾਹਿਗੁਰੂ ਜੀ ਦੀ ਜੋਤ ਕਰਕੇ ਅਰਾਧਦੀ ਹੈ ਤੇ ਯਾਚਨਾ ਕਰਦੀ ਹੈ ਕਿ ਮੇਰੇ ਵਿਚ ਪ੍ਰਵੇਸ਼ ਕਰਕੇ ਮੇਰੇ ਵਿਚ ਪਏ ਪਾਪ ਦੂਰ ਕਰੋ। ਅੰਕ ੪੬ ਵਿਚ ਦਸਦੇ ਹਨ ਕਿ ਇਹ ਸੁਣਕੇ ਗੁਰੂ ਜੀ ਪ੍ਰਸੰਨ ਹੋਏ.ਜਿਸ ਤੋਂ ਸਪਸ਼ਟ ਹੈ ਕਿ ਗੰਗਾ ਨੇ ਦਾਸ ਵਾਂਙੂ ਸਤਿਗੁਰ ਦੀ ਕੀਰਤੀ ਕਹੀ ਹੈ ਤੇ ਉਨ੍ਹਾਂ ਨੇ ਮਾਲਕ ਦੀ ਹੈਸੀਅਤ ਵਿਚ ਸੁਣੀ ਹੈ । ਤੇ ਚੌਥੇ ਸਤਿਗੁਰਾਂ ਨੇ ਸੰਸੇ ਰਹਤ ਕਰਨੇ ਲਈ ਜੋ ਵਾਕ ਗੁਰਬਾਣੀ ਵਿਚ ਕਿਹਾ ਹੈ ਸੋ ਇਹ ਹੈ ਕਿ ਤੀਰਥਾਂ ਨੂੰ ਪਵਿੱਤ੍ਰ ਕਰਨ ਲਈ ਗੁਰੂ ਜੀ ਤੀਰਥਾਂ ਤੇ ਗਏ ਸਨ ।

੪੫॥ ਸੁਨਿ ਪ੍ਰਸੰਨ ਸ਼੍ਰੀ ਗੁਰ ਤਬਿ ਹੋਏ। ਅੰਤਰ ਧਯਾਨ ਭਈ ਜਲ ਮੋਏ[1]। ਕੇਤਿਕ ਦਿਨ ਬਸਿ ਕੀਨਿ ਸ਼ਨਾਨਾ॥ ਮਨ ਭਾਵਤਿ ਦੇਕਰਿ ਤਹਿੰ ਦਾਨਾ॥ ੪੬॥ਸਨੈ ਸਨੈ ਪੁਨਿ ਡੇਰਾ ਪਾਵਤਿ ।ਗੋਇੰਦਵਾਲ ਦਿਸ਼ਾ ਕੋ ਆਵਤਿ। ਜੋ ਜੋ ਕਾਰ ਕਰਤਿ ਨਰ ਸੰਗ। ਅਧਿਕ ਅਨੰਦਤਿ ਪਿਖਿ ਗੁਰ ਅੰਗ[2]॥੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਤੀਰਥ' ਪ੍ਰਸੰਗ ਬਰਨਨੰ ਨਾਮ ਊਨ ਪੰਚਾਸਤਿ ਅੰਸੂ ॥ ੪੯ ॥

੫੦. [ਪਦਮ ਪਛਾਣਨ ਵਾਲੇ ਦਿਨ ਨੂੰ ਬਖਸ਼ੀਸ਼ ਤੇ ਗੋਇੰਦਵਾਲ ਪੁੱਜਣਾ]।

ਦੋਹਰਾ ॥ ਕ੍ਰਮ ਕ੍ਰਮ ਪੰਥ ਉਲੰਘ ਕਰਿ ਤਿਸੀ ਗ੍ਰਾਮ ਕੋ ਆਇ। ਪਦਮ[3] ਪਛਾਨਨੋ ਬਿਪ੍ਰ ਜਿਹ ਗੁਰਤਾ ਜਬਿ ਨਹਿੰ ਪਾਇ[4]॥੧॥ਚੌਪਈ॥ਡੇਰਾ ਵਹਿਰ ਕੀਨ ਗੁਰ ਤਹਾਂ। ਸੰਗਤਿ ਸੰਗ ਭੀਰ ਨਰ ਮਹਾਂ। ਜੈਜੈਕਾਰ ਕਰਤਿ ਦਰ-ਸੈਤੇ।ਜਹਿੰ ਕਹਿੰ ਕੀਰਤਿ ਮਹਿਤ ਕਰੈਤੇ॥੨॥ਦੁਰਗਾ ਬਿੱਪ੍ਰ ਹੇਰਿ ਨਰ ਭੀਰ। ਬੂਝਤਿ ਭਯੋ ਏਕ ਕੇ ਤੀਰ। 'ਕਿਸਕੇ ਸਾਥ ਅਹੈਂ ਸਮੁਦਾਇ?। ਉਤਰਨੋ ਕੌਨ ਆਇ ਇਸ ਥਾਇੰ?'॥੩॥ਤਿਸ ਨੇ ਸਕਲ ਬਤਾਵਨਿ ਕੀਨਾ।'ਅਮਰ-ਦਾਸ ਸ਼੍ਰੀ ਗੁਰੂ ਪ੍ਰਬੀਨਾ। ਸ਼੍ਰੀ ਨਾਨਕ ਗਾਦੀ ਪਰ ਬੈਸਾ। ਹੋਤਿ ਸਫਲ ਮੁਖ ਤੇ ਕਹਿ ਜੈਸਾ ॥ ੪ ॥ ਛੱਤ੍ਰੀ ਜਾਤਿ ਬ੍ਰਿੱਧ ਬਯ ਮਹਾਂ। ਤਿਨ ਕੇ ਸੰਗ ਲੋਕ ਬਹੁ ਇਹਾਂ। ਇਕ ਤੋਂ ਦਰਸ਼ਨ ਕੋ ਸੁਖ ਪਾਵਹਿੰ। ਤੁਰਕ ਜੋਜਵਾ[5]ਬਹੁਰਿ ਹਟਾਵਹਿੰ ॥੫॥ ਇਤਯਾਦਿਕ ਸੁਖਿ ਲਖਿ ਸਭਿ* ਭਾਂਤੀ। ਰਹੈਂ ਸੰਗ ਜਾਤ੍ਰੀ ਦਿਨ ਰਾਤੀ'। ਸੁਨਿ ਦੁਰਗੇ ਦਿਜਬਰ ਬੀਚਾਰਾ।–ਪਿਖਨੋ ਹੁਤੋ ਪਦ ਪਦਮ ਅਕਾਰਾ†॥੬॥ਤਿਨ ਕੋ ਨਾਮ ਰੁ ਜਾਤਿ ਬਤਾਈ।ਸੋਈ ਹੁਇ ਪਾਈ ਬਡਿ-ਆਈ।ਕਿਧੌਂ ਆਨਹੈ–ਕਰਤਿ ਸੰਦੇਹੂ[6]।ਕੀਨਿ ਗਮਨ ਨਿਜ ਤਜਿਕੈ ਗੇਹੂ ॥੭॥ ਸਨੈ ਸਨੈ ਜਿਹ ਸੰਗ ਮਝਾਰਾ[7]।ਸ਼੍ਰੀ ਗੁਰ ਕੇ ਤਬਿ ਨਿਕਟ ਸਿਧਾਰਾ। ਖਰੋ ਦੂਰ ਤੇ ਕਰਤਿ ਚਿਨਾਰੀ।–ਹੈ ਤੋ ਸਹੀ ਸੁ ਲਘੁ ਆਕਾਰੀ[8]–॥ ੮ ॥ ਪਰਮ ਪ੍ਰਸੰਨ ਭਯੋ ਦਿਜ ਹੇਰੇ।ਕਹੀ ਅਸ਼ੀਰਬਾਦ ਹੁਇ ਨੇਰੇ।ਬੈਠਿ ਨਿਕਟ ਲਖਿ ਨੀਕੀ ਰੀਤਿ। ਨਿਸ਼ਚੈ ਧਰਤਿ ਭਯੋ ਤਬਿ ਚੀਤ ॥੯॥ 'ਹੇ ਪ੍ਰਭੂ!ਮੈਂ ਦਿਜ ਜਾਨਹੁ ਸੋਈ। ਪੂਰਬ ਮਿਲਨੋ ਬਰਖ ਬਹੁ ਹੋਈ। ਪਿਖਨੋ ਪਦਮ ਪਦ

---

[1]ਜਲ ਵਿਖੇ। [2]ਅੰਗ (ਅ) ਸਰੂਪ। [3]ਚਰਨਾਂ ਵਿਚ ਕਵਲ ਦਾ ਚਿੰਨ੍ਹ। [4]ਜਦੋਂ ਅਜੇ ਗੁਰਿਆਈ ਨਹੀਂ ਪਾਈ ਸੀ। [5]ਅਸੂਲ। [6]ਅਥਵਾ (ਕੋਈ) ਹੋਰ ਹੋਵੇ (ਇਸ ਤਰ੍ਹਾਂ) ਕਰਕੇ ਸੰਸਾ ਕਰੇ। [7]ਤਿਸ ਮੇਲ ਵਿਚ। [8]ਅਧਰੋ, ਛੋਟੇ ਕੱਦ ਵਾਲੇ। *ਪਾ:–ਬਹੁ। †ਪਾ:–ਅਗਾਰਾ।

ਪਦਮ ਮਝਾਰੀ[1]।ਤਬ ਨ ਜਾਚਨਾ ਕੀਨਿ ਤੁਮਾਰੀ॥੧੦॥ਜਬਿ ਇਸ ਕੋ ਫਲ ਪ੍ਰਾਪਤਿ ਹੋਇ।ਤਬਿ ਲੈਵੋਂ ਚਿਤ ਬਾਂਛਤਿ ਜੋਇ।ਕਰਨੋ ਹੁਤੋ ਤਕਰਾਰ[2]*ਸੁ ਜੋਵ।ਪ੍ਰਾਪਤਿ ਸਮੈਂ ਆਇ ਸੋ ਹੋਵਾ[3]॥੧੧॥ਮਨ ਬਾਂਛਤਿ ਮੁਝਕੋ ਅਬਿ ਦੀਜੈ। ਪ੍ਰਥਮ ਕਹਨੋ ਸਿਮਰਨਿ ਸੋ ਕੀਜੈ[4]। ਸ਼੍ਰੀ ਸਤਿਗੁਰ ਸੁਨਿ ਭਏ ਪ੍ਰਸੰਨ। ‘ਕਹਿਬੋ ਦਿਜਬਰ ਤੇਰੋ ਧੰਨ[5]॥੧੨॥ਜਨੋਂ ਤੈਂ ਕਹਨੋ ਸੁ ਨੀਕੇ ਭਯੋ। ਚੱਕ੍ਰ-ਵਰਤਿ ਕੋ ਛੱਤ੍ਰ ਸੁ ਦਯੋ।ਚਹੁ ਚੱਕਨ ਪਰ ਹੁਕਮ ਹਮਾਰਾ।ਜਹਿੰ ਕਹਿੰ ਪਠੈਂ ਨ ਹ੍ਵੈ ਹਟਕਾਰਾ ॥੧੩॥ ਅਬਿ ਮਨ ਬਾਂਛਤਿ ਜੋ ਕੁਛ ਤੇਰੇ। ਸੋ ਲੀਜੈ ਸੁਖ, ਅਹੈ ਨ ਦੇਰੇ†।ਲੋਕ ਬਿਖੈਸੁਖ ਅਨਿਕ ਪ੍ਰਕਾਰਾ।ਸੁਤ ਬਿਤਆਦਿਕ ਸੁੰਦਰ ਦਾਰਾ ॥੧੪॥ ਜੋ ਚਾਹਹੁ ਸੋ ਜਾਚਨਿ ਕੀਜਹਿ। ਅਬਿ ਤੇ ਪਰਮ ਸੁਖੀ ਹੁਇ ਜੀਜਹਿ[6]।ਜੇਕਰਿ ਜਗਕੇ ਸੁਖ ਨਹਿੰ ਚਾਹੈਂ।ਨਾਸ਼ਵੰਤ ਲਖਿ ਨਹਿੰ ਚਿਰਤਾ ਹੈਂ[7] ॥ ੧੫ ॥ ਤੌ ਪਰਲੋਕ ਅਚਲ ਸੁਖ ਭਾਰੀ । ਜਨਮ ਮਰਨ ਨਹਿੰ ਸੰਕਟ ਭਾਰੀ । ਰੁਚਹਿ ਜਿ[8] ਮਨ ਮਹਿੰ ਜਾਚਹੁ ਸੋਇ। ਨੀਕੇ ਲਿਹੁ ਬਿਚਾਰ ਕਰਿ ਜੋਇ ॥ ੧੬ ॥ ਲੋਕ ਪ੍ਰਲੋਕ ਮਹਾਂ ਸੁਖ ਦੋਈ । ਲੀਜਹਿ ਏਕ,ਜਾਚਿ ਕਰਿ ਸੋਈ[9]।ਸੁਨਿ ਦਿਜਬਰ ਕੋ ਸੰਸਾ ਪਰਯੋ।ਨਿਰਨੈ ਨਾਂਹਿਨ ਏਕੈ ਕਰਯੋ॥੧੭॥ –ਜੋ ਕਰਿ ਸੁਖ ਪ੍ਰਲੋਕਕੋ ਜਾਚੌਂ।ਇਹਾਂ ਰੰਕ ਬਨਿ ਦਾਰਿਦ ਰਾਚੌਂ[10]।ਮਾਂਗਤਿ ਰਹੌਂ,ਨ ਸੁਖ ਹ੍ਵੈ ਕੋਈ । ਅਬ ਪ੍ਰਾਪਤਿ ਕੈਸੇ ਦਿਉਂ ਖੋਈ[11]॥੧੮॥ ਜੋ ਕਰਿ ਲੋਕ ਬਿਖੈ ਸੁਖ ਭਾਰਾ । ਧਨ ਆਦਿਕ ਤੇ ਹੋਹਿ ਸੁਖਾਰਾ। ਜਾਚਿ ਲੇਉਂ ਮੈ ਪ੍ਰਾਪਤਿ ਹੋਵੈ।ਸਗਰੀ ਦਾਰਿਦਤਾ[12]ਕੋ ਖੋਵੈ‡॥੧੯॥ਮਨ ਭਾਵਤਿ ਸੁਖ ਕਰੌਂ ਬਿਲਾਸਾ। ਜਾਚਨਿ ਕੀ ਮਿਟਿਹੈ ਸਭਿ ਆਸਾ। ਜਮ ਕੇ ਬਸਿ ਜਬਿ ਪਰਿਹੌਂ ਜਾਈ।ਦੇਹਿ ਸਾਸਨਾ[13]ਨਰਕ ਗਿਰਾਈ॥੨੦॥ਕਿਤ ਕੋ ਸੁਖ ਅਬਿ ਜਾਚਨਿ ਕਰੌਂ।ਸੰਸੈ ਹੋਤਿ ਨ ਨਿਰਨੋ ਧਰੌਂ–।ਤੁਸ਼ਨਿ ਏਕ ਘਟੀ ਲਗਿ ਹੋਵਾ । ਤਬਿ ਸ਼੍ਰੀ ਸਤਿਗੁਰ ਤਿਸ ਦਿਸ਼ਿ ਜੋਵਾ ॥ ੨੧ ॥ ‘ਭੋ ਦਿਜਬਰ ! ਕਸੋਂ ਤੁਸ਼ਨਿ ਠਾਨੀ। ਜਾਚਨ ਕੀਜੈ ਚਾਹਿ ਮਹਾਂਨੀ। ਸੋ ਹਮ ਤੇ ਲਿਹੁ ਜੋ ਮਨ ਭਾਵਾ।ਸਾਚ

[1]ਕਵਲ ਦਾ ਚਿੰਨ੍ਹ ਚਰਨ ਕਵਲਾਂ ਵਿਚ । [2]ਇਕਰਾਰ । [3]ਸੋ ਉਸ ਦੇ ਪ੍ਰਾਪਤ ਹੋਣ ਦਾ ਸਮਾਂ ਆ ਗਿਆ ਹੈ । [4]ਯਾਦ ਕਰ ਲਓ । [5]ਤੇਰਾ ਕਹਿਣਾ ਧੰਨ ਹੈਸੀ। [6]ਜੀਵਹੁ । [7]ਲਖਕੇ ਕਿ ਇਹ (ਪਦਾਰਥ) ਥਿਰ ਨਹੀਂ ਨਾਸ਼ਵੰਤ ਹਨ। (ਅ) ਨਾ (ਮਨ ਦਾ) ਟਿਕਾਉ ਹੈ (ਇਨ੍ਹਾਂ ਵਿਚ)। [8]ਚੰਗਾ ਲਗੇ ਜੋ । [9]ਗਰੀਬ ਬਣਕੇ ਕੰਗਾਲਤਾ ਵਿਚ ਰਹਾਂਗਾ । [10]ਹੁਣ ਮਿਲਦਾ ਹੈ (ਸੁਖ ਇਸ ਲੋਕ ਦਾ) ਕਿਵੇਂ ਗੁਆ ਦੇਵਾਂ । [11]ਗਰੀਬੀ । [12]ਤਾੜਨਾ । *ਪਾ:–ਕਰਾਰ ।

†ਮੁਰਾਦ ਹੈ ਵਰ ਦੇਣ ਤੋਂ । ‡ਪਾ:–ਦਾਰਿਦ੍ਰਤਾ ਖੋਵੈ ।

ਕਰਹਿੰ ਬਚ ਹਮ ਜੁ ਅਲਾਵਾ[1] ॥੨੨॥ਸੁਨਿ ਕੈ ਤਬਿ ਹੋਯਹੁ ਦਿਜ ਦੀਨਾ। ਦੈ ਲੋਕਨਿ ਸੁਖ ਲਾਲਸ ਕੀਨਿ। ਬਿਨੈ ਸਹਤ ਬਚ ਕਹੈ ਬਨਾਇ। ਗੁਰੁ ਪ੍ਰਤਾਪ ਲਖਿ ਸੀਸ ਨਿਵਾਇ ॥੨੩॥ਦਿਜਉ ਵਾਚ।"ਨਾਮ ਦੇਹਿੰ, ਧਨ ਦੇਹੁ ਨ ਜਨ ਕੋ, ਧਨ ਬਿਹੀਨ ਜਨ* ਜਗ ਨ ਸੁਹਾਇ। ਜੋ ਧਨ ਦੇਹਿੰ ਨਾਮ ਨਹਿੰ ਦੇਵੈਂ, ਨਾਮ ਬਿਨਾ ਜਨ ਜਮਪੁਰਿ ਜਾਇ। ਤੁਮ ਪਹਿ ਕਹੀ ਨਹੀਂ ਬਨਿ ਆਵਹਿ[2] ਜਸੋਂ ਭਾਵੈਂ ਤਸੋਂ ਬਨਤਿ ਬਨਾਇ[3]।ਗੁਰ ਅਮਰਦਾਸ ਤੋਜੋ ਕੇ ਨੰਦਨ ਦੋਨਹੁ ਨਿਰਮਲ ਪੱਖ† ਚਲਾਇ[4] ॥ ੨੪॥ਚੌਪਈ॥ ਸੱਤਨਾਮ ਜੋ ਦੇਵੈਂ ਜਨ ਕੋ। ਰਹੈ ਦਾਰਿਦੀ ਪਾਇ ਨ ਧਨ ਕੋ।ਇਹਾਂ ਲੋਕ ਪਰਤਾਪ ਨ ਜਾਨਹਿ।–ਅਹੈ ਰੰਕ, ਹੀਨੋ–ਪਹਿਚਾਨਹਿੰ ॥ ੨੫ ॥ ਤੁਮਰੀ ਦਾਤ ਨ ਜਾਨੈ ਕੋਈ।ਸੁਖ ਪ੍ਰਲੋਕ ਨਹਿੰ ਪਾਵਹਿ ਸੋਈ। ਜੇ ਕਰਿ ਧਨ ਦੇਵਹੁ ਨਿਜ ਜਨ ਕੋ।ਭੋਗਹਿ ਅਨਿਕ ਰੀਤਬਿਸ਼ਿਯਨ ਕੋ।੨੬।ਬਿਨਾ ਨਾਮ ਜਮਕੋਬਾਂਸ ਪਰੈਨਾਨਾ ਨਰਕ ਬਿਖੈ ਦੁਖ ਭਰੈ।ਨਹੀਂ ਆਪ ਕੀ ਦਾਤ ਪਛਾਨਹਿ।ਸਭਿ ਨਿਕਟ ਪ੍ਰਾਪਤਿ ਜਿਸ ਜਾਨਹਿੰ ॥੨੭ ॥ ਦੋਨਹੁ ਲੋਕ[5] ਆਪ ਕੋ ਦਾਨ। ਬਿਦਤੈ ਜਨ ਪਾਵਹਿ ਕੱਲਜਾਨ[6]। ਕਹਨਿ ਬਨਹਿ ਨਹਿੰ ਰਾਵਰਿ ਪਾਸ। ਜਿਮ ਜਾਨਹੁ ਤਿਮ ਪੂਰਹੁ ਆਸ ॥ ੨੮ ॥ ਲੋਕ ਪ੍ਰਲੋਕ ਮਲੀਨ ਬਿਹੀਨ। ਤੁਮਰੋ ਜਨ ਹੋਵੈ ਸੁਖ ਲੀਨ[7]।ਇਮਕਹਿ ਬੰਦਨਦਿਜਨੇਕਰੀ।ਦੈ ਲੋਕਨ ਸੁਖ ਕਾਂਖਾ ਧਰੀ॥੨੯॥ਪਿਖਿ ਸਤਿਗੁਰ ਦਿਜ ਕੀ ਚਤੁਰਾਈ। ਭਏ ਪ੍ਰਸੰਨ ਤਨਕ ਮੁਸਕਾਈ। ਕਹਜੋ ਬਾਕ [8]ਦੋਨਹੁ ਤੁਮ ਲੇਹੁ। ਪ੍ਰਾਪਤਿ ਹੈ ਸੁਖ ਅਬਹਿ ਅਛੇਹੁ॥੩੦॥ਜਬਿ ਲੌ ਜੀਵਹੁ ਧਨ ਬਹੁ ਪਾਵਹੁ। ਸਿਮਰਹੁ ਸੱਤ-ਨਾਮ ਲਿਵ ਲਾਵਹੁ।ਅੰਤ ਸਮੈ ਜਮ ਨਹਿੰ ਦਰਸੈਹੋ[9]। ਪੁੰਨਵਾਨ ਕੇ ਲੱਕ[10]

[1]ਜੋ ਕਿਹਾ ਹੈ। [2]ਫਬਦੀ ਨਹੀਂ। [3]ਕੋਈ ਬਣਤ ਬਣਾ ਦਿਓ। [4]ਦੋਹਾਂ ਪਖਾਂ (ਪਾਸਿਆਂ) ਵਿਚ ਨਿਰਮਲਤਾਈ ਵਿਚ ਤੋਰੋ। ਭਾਵ ਲੋਕ ਵਿਚ ਭੀ ਦਰਿੱਦ੍ਰਤਾਈ ਦੀ ਮੈਲ ਨਾ ਦੇਹੋ ਤੇ ਪ੍ਰਲੋਕ ਵਿਚ ਪਾਪ ਸਾਸਨਾ ਦੀ ਮੈਲ ਨਾਂ ਦਿਓ। ਅਗੇ ਅੰਕ ੨੭, ੨੮, ੨੯,ਵਿਚ ਅਰਥ ਸਪਸ਼ਟ ਹੋ ਜਾਂਦਾ ਹੈ। (ਅ) ਦੋਵੇਂ ਰਸਤੇ ਤੁਸਾਂ ਨਿਰਮਲ ਟੋਰੇ ਹਨ। ਗ੍ਰਿਹਸਤੀ ਤੇ ਅਤੀਤ ਤਾਰੇ ਹਨ। (ਏ) ਕਈ ਦੋਹਾਂ ਪਖਾਂ ਦਾ ਅਰਥ ਨਾਦੀ ਬਿੰਦੀ ਬੀ ਕਰਦੇ ਹਨ। [5]ਦੋਵੇਂ ਲੋਕਾਂ ਦਾ। [6]ਮੁਕਤੀ। [7]ਲੋਕ ਪ੍ਰਲੋਕ ਵਿਚ ਆਪ ਦਾ ਜਨ ਮਲੀਨਤਾ ਬਿਨਾਂ ਹੋਕੇ ਸੁਖ ਵਿਚ ਲੀਨ ਹੋਵੇ, (ਅ) ਤੁਹਾਡਾ ਦਾਸ ਲੋਕ ਵਿਚ ਮਲੀਨ (ਦਰਿੱਦ੍ਰੀ) ਹੈ ਤੇ ਪ੍ਰਲੋਕ ਵਿਚ (ਪੁੰਨਾਂ ਤੋਂ) ਬਿਹੀਨ ਹੈ, (ਐਸੀ ਕਿਰਪਾ ਕਰੋ ਕਿ ਇਹ ਦੋਹੀਂ ਥਾਈਂ) ਸੁਖ ਵਿਚ ਲੀਨ ਹੋਵੇ। [8]ਨਹੀਂ ਦੇਖੋਗੇ। [9]ਭਾਵ ਬੈਕੁੰਠ ਵਿਚ।

*ਪਾ:–ਨਰ। †ਪਾ:–ਪੰਥ।

ਸਿਧੈ ਹੋ'॥੩੧॥ਬਰ ਲੇ ਕਰਿ ਦਿਜਬਰ ਹਰਖਾਇਵ।ਜਨਮ ਮਰਨ ਸੰਦੇਹ ਮਿਟਾਇਵ। ਨਮਸਕਾਰ ਕਰਿ ਸਦਨ ਸਿਧਾਰਾ। ਭਬਿ ਤੇ ਪ੍ਰਾਪਤਿ ਦਰਬ ਉਦਾਰਾ॥੩੨॥ਸਗਰੀ ਚਿੰਤਾ ਰਿਦੇ ਬਿਨਾਸੀ। ਅਨਿਕ ਭਾਂਤਿ ਕੋ ਲਹਿ ਸੁਖ ਰਾਸੀ॥ਅੰਤ ਸਮਾ ਜਬਿ ਪ੍ਰਾਪਤਿ ਹੋਵਾ।ਨਹੀਂ ਨਰਕ ਕੋ ਸੰਕਟ ਜੋਵਾ॥੩੩। ਪੁੰਨਵਾਨ ਪੁਰਖਨਿ[1] ਗਤਿ ਪਾਈ॥ਸ੍ਰੀ ਸਤਿਗੁਰ ਕੀ ਦਾਤ ਸੁਹਾਈ। ਤਹਾਂ ਰਾਤ੍ਰਿ ਬਸਿ ਕਰਿ ਗੋਸਾਈਂ।ਭਈ ਪ੍ਰਾਤਿ ਜਾਗੇ ਸਮੁਦਾਈ ॥੩੪॥ ਨਿਤ ਕੀ ਕ੍ਰਿਯਾ ਕੀਨ ਇਸ਼ਨਾਨੇ। ਸੰਗਤਿ ਭੀਰ ਸੰਗ ਪ੍ਰਸਥਾਨੇ। ਸਨੇ ਸਨੇ ਮਗ ਇਸੀ ਪ੍ਰਕਾਰ। ਨਿਤ ਉਠਿ ਚਲਹਿੰ ਗੁਰੂ ਸੁਖਕਾਰਿ ॥੩੫॥ ਪ੍ਰਾਪਤਿ ਭਏ ਬਿਲੋਕਤਿ ਦੇਸ਼[2]।ਬੋਲਤਿ ਜੈਜੈਕਾਰ ਅਸ਼ੇਸ਼।ਜਮਨਾ ਉਲੰਘੇ ਦੇਸ਼ ਅਗਾਰੇ। ਖੁਨ ਆਏ ਸਤੁੱਦ੍ਰਵ[3] ਕਿਨਾਰੇ ॥੩੬॥ ਚਢੇ ਤਰੀ ਪਰ ਹੋਏ ਪਾਰ।ਦੇਸ਼ ਦੁਆਬੇ ਕੇਰ ਮਝਾਰ। ਸਨੈ ਸਨੈ ਉਲੰਘਨੋ ਜਬਿ ਸਾਰੋ। ਤੀਰ ਬਿਪਾਸਾ[4] ਆਨਿ ਨਿਹਾਰੋ ॥ ੩੭ ॥ ਗੋਇੰਦਵਾਲ ਜਬਹਿ ਸੁਧਿ ਆਈ। ਰਾਮਦਾਸ ਲੈ ਨਰ ਸਮੁਦਾਈ। ਜੁਤ ਉਤਸਾਹ ਅਗਾਰੀ ਚਾਲੇ। ਪਠਹਿੰ ਸ਼ਬਦ ਕਰਿ ਪ੍ਰੇਮ ਬਿਸਾਲੇ ॥੩੮॥ ਦਰਸ਼ਨ ਕਰੇ ਜਾਇ ਸੁਖਰਾਸੀ[5]। ਧਰਹਿੰ ਅਕੋਰ ਚਰਨ ਕੇ ਪਾਸੀ। ਸਭਿ ਕੀ ਕੁਸ਼ਲ ਬੂਝਿ ਸਤਿਕਾਰੇ। ਰਾਮਦਾਸ ਸੋਂ ਬਾਕ ਉਚਾਰੇ ॥੩੯॥'ਤੁਮ ਕੋ ਗਏ ਸੌਂਪ ਸਭਿ ਕਾਰੀ। ਕੁਸ਼ਲ ਸੰਗ ਸੋ ਭਲੇ ਸੰਭਾਰੀ?।ਅਨਦ ਸਮੇਤ ਅਪਰ ਸਭਿ ਅਹੈਂ?।ਗੋਇੰਦਵਾਲ ਵਿਖੈ ਜੇ ਰਹੈਂ' ॥੪੦॥ ਹਾਥ ਜੋਰਿ ਕਰਿ ਸਕਲ ਬਤਾਈ।'ਪ੍ਰਭੁ ਤੁਮ ਨੇ ਸਭਿ ਸੁਖ ਬਰਤਾਈ। ਜੋਤਿਕ ਜਿਸਤੇ ਕਾਰ ਕਰਾਈ। ਤੇਤਿਕ ਭਈ ਕੁਸ਼ਲ ਸਮੁਦਾਈ'॥੪੧॥ ਇਮ ਮਿਲਿ ਸਕਲ ਨਰਨ ਕੇ ਸਾਥਾਉਤਰੇ ਪਾਰ ਬਿਪਾਸਾ ਨਾਥ। ਪੁਰਿ ਮਹਿੰ ਪ੍ਰਵਿਸ਼ੇ ਮੰਗਲ ਕਰਿਤੇ। ਦਰਸਹਿੰ ਤ੍ਰਿਯ ਨਰ ਹਰਖ ਸੁ ਧਰਿਤੇ ॥ ੪੨॥ ਆਇ ਬਿਰਾਜੇ ਅਪਨਿ ਸਥਾਨ। ਮੰਗਲ ਹੋਤਿ ਅਨੇਕ ਬਿਧਾਨ।ਜੋ ਗ੍ਰਾਮਨਿ ਕੇ ਸੰਗੀ ਹੁਤੇ।ਕਰਿ ਬੰਦਨ ਘਰ ਗਮਨੇ ਤਿਤੇ ॥੪੩॥ ਸੁਜਸੁ ਕਰਤਿ ਬਹੁ ਸਤਿਗੁਰ ਕੇਰਾ ।ਫੈਲਨੋ ਦੇਸ਼ ਬਿਦੇਸ਼ ਬਡੇਰਾ।ਕਰਤਿ ਅਨਿਕ ਜੀਵਨਿ ਕੱਲਜਾਨ। ਦਸੋਸ ਬਿਤਾਵਹਿ ਗੁਰੁ ਭਗਵਾਨ ॥ ੪੪ ॥ ਦੋਹਰਾ॥ਪ੍ਰਥਮ ਰੀਤਿ ਨਿਤ ਚਲਤਿ ਤਿਮ, ਦੇਸ਼ ਕਰਨਿ ਤੇ ਆਦਿ।ਸਿੱਖਨ

[1]ਪੁੰਨਵਾਨ ਪੁਰਖਾਂ ਵਾਲੀ। [2]ਦੇਸ਼ਾਂ ਨੂੰ ਵੇਖਕੇ। [3]ਸਤਲੁਜ ਦੇ। [4]ਕੰਢਾ ਬਿਆਸਾ ਦਾ। [5]ਸੁਖਾਂ ਦੀ ਖਾਣ ਸ਼੍ਰੀ ਗੁਰੂ ਜੀ ਦੇ।

ਸੈਂਕਰੇ ਹੋਤਿ ਹੈਂ ਪ੍ਰਾਪਤਿ ਪਰਮ ਪ੍ਰਸਾਦਿ[1] ॥੪੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ[2]ਸ਼੍ਰੀ ਗੰਗਾ ਤੇ ਆਗਵਨ[3] ਪ੍ਰਸੰਗ ਬਰਨਨੰ ਨਾਮ ਪੰਚਾਸਤੀ ਅੰਸੂ ॥ ੫੦ ॥

੫੧.[ਬਾਵਲੀ ਰਚਨੀ। ਸ਼੍ਰੀ ਰਾਮਦਾਸ ਜੀ ਦੇ ਸੰਬੰਧੀਆਂ ਦਾ ਮੇਲ]।

ਦੋਹਰਾ॥ਧਰਮ ਧੁਰੰਧਰ[2]ਅਮਰ ਗੁਰ ਸਦਾ ਚਹਿਤਿ ਉਪਕਾਰ।ਰਚਿਬੋ ਤੀਰਥ ਬਾਵਲੀ ਸਿੱਖਨਹਿ ਹੇਤੁ ਉਧਾਰ ॥੧॥ ਚੌਪਈ ॥ ਇਕ ਦਿਨ ਸਭਾ ਮਝਾਰ ਉਚਾਰਾ। 'ਇਹਾਂ ਬਾਵਲੀ ਲਗਹਿ ਉਦਾਰਾ। ਸਿਖ ਸੰਗਤਿ ਦਰਸ਼ਨ ਕੋ ਆਵਹਿਂ।ਸਭਿ ਮਿਲਿ ਗੁਰ ਤੀਰਥ ਜਲ ਨਾਵਹਿਂ' ॥੨॥ ਇਮ ਕਹਿ ਸਤਿ-ਗੁਰ ਆਇਸੁ ਦੀਨਸਿ*।'ਲਿਖਹੁ ਹੁਕਮਨਾਮੇ ਹਿਤ ਚੀਨਸਿ[3]†। ਤੀਰਥ ਕੀ ਤਯਾਰੀ ਗੁਰੁਕਰੈਂ।ਹੁਇ ਨਿਹਾਲ ਸੇਵਾ ਹਿਤਧਰੈਂ'॥੩॥ਪਾਰੋ[4]ਨੇ ਲਿਖਿ ਸਕਲ ਪਠਾਏ।ਪੁਰਿ ਗ੍ਰਾਮਨ ਤੇ ਸੁਨਿ ਸਿਖ ਆਏ। ਭਯੋ ਮੇਲ ਸੰਗਤਿ ਕੋ ਭਾਰੋ।ਜਥਾ ਸ਼ਕਤਿ ਲੈ ਆਵਹਿਂ ਕਾਰੋ॥੪॥ਦਰਸ਼ਨ ਹੇਤੁ ਚੌਂਪ ਚਿਤ ਧਾਰੇ। ਸੇਵਾ ਠਾਨਹਿਂ ਗੁਰੂ ਅਗਾਰੇ। ਮਿਲਿ ਗੁਰ ਪਗ ਕੋ ਬੰਦਨ ਠਾਨਹਿਂ।ਧਰਹਿਂ ਭਾਉ ਅਪਨੋ ਹਿਤ ਜਾਨਹਿਂ ॥ ੫ ॥ ਸ਼੍ਰੀ ਗੁਰੁ ਨੇ ਸ਼ੁਭ ਦਿਵਸਿ ਨਿਹਾਰਾ। ਨਿਕਸੇ ਵਹਿਰ ਅਨੰਦ ਉਦਾਰਾ। ਸਭਿ ਸੰਗਤਿ ਕੋ ਸੰਗਿ ਸੁ ਲੀਨਿ। ਬਹੁ ਮਿਸ਼ਟਾਨ ਮੰਗਾਵਨਿ ਕੀਨਿ ॥ ੬ ॥ ਥਲ ਸੁੰਦਰ ਪਿਖਿ ਪਾਸ ਬਿਪਾਸਾ। ਢਿਗ ਪੁਰਿ ਗੋਇੰਦਵਾਲ ਪ੍ਰਕਾਸ਼ਾ। ਮੰਦ ਮੰਦ ਪਦ ਸੁੰਦਰ ਧਰਿਹੀਂ।ਸੰਗ ਸੰਗਤਾਂ ਭੀਰ ਨਿਹਰਿਹੀਂ॥੭॥ਸੁਥਲ ਜਾਨਿ ਗੁਰੁ ਇਸਥਿਤ ਭਏ। ਟਕ ਲਾਵਨਿ ਕੋ ਆਇਸੁ ਦਏ।ਬੁੱਢੇ ਪ੍ਰਥਮ ਕਹੀ ਕਰ ਗਹੀ[5]।ਜਹਿਂ ਗੁਰ ਕਹੀ ਤਿਰਥ ਕਰਿ ਸਹੀ[6] ॥੮॥ ਤਹਿਂ ਤੇ ਮਾਟੀ ਲੀਨਿ ਉਪਾਟੀ[7]। ਭਰੀ ਟੋਕਰੀ ਸਿਰ ਧਰਿ ਸਾਟੀ[8]। ਬਹੁਰੋ ਸਕਲ ਸਿੱਖਨ ਲਗਿ ਪਰੇ। ਧਰੇ ਚੌਂਪ ਸੇਵਾ ਹਿਤ ਕਰੇ॥੯॥ਸਤਿਗੁਰ ਖਰੇ ਕਰਾਵਤਿ ਕਾਰ।ਸੰਗਤਿ ਕਰਤਿ ਚੌਂਪ ਚਿਤ ਧਾਰਿ। ਜਹਿਂ ਕਹਿਂ ਪਸਰਿ ਗਯੋ ਬਿਰਤੰਤੁ।'ਤੀਰਥ ਰਚਨੋ ਗੁਰੂ ਭਗਵੰਤੁ' ॥ ੧੦ ॥ ਨਿਜ ਘਰ ਤੇ ਕਹੀਆਂ ਬਹੁ ਲਯਾਵਹਿਂ। ਸਿਰ ਪਰ ਧਰੇ ਟੋਕਰੇ ਆਵਹਿਂ। ਜਯੋਂ ਜਯੋਂ ਸੇਵ ਕਰਹਿਂ ਧਰਿ ਭਾਊ। ਤਯੋਂ ਤਯੋਂ ਸਤਿਗੁਰ ਹੋਤਿ

---

[1]ਭਾਵ ਨਾਮ ਦਾਨ ਨੂੰ, ਯਥਾ ਗੁਰਵਾਕ–'ਨਾਮੁ ਨ ਵਿਸਰੈ ਸੰਤ ਪ੍ਰਸਾਦਿ' ॥ (ਅ) ਪਰਮ ਦਿਆਲਤਾ। [2]ਧਰਮ ਦੇ ਆਚਾਰਯ, ਧਰਮ ਵਿਚ ਸਭ ਤੋਂ ਮੁਹਰੇ। [3]ਭਲਾ ਜਾਣਕੇ। [4]ਭਾਈ ਪਾਰੋ ਜੁਲਕਾ। [5]ਕਹੀ ਹੱਥ ਫੜੀ। [6]ਜਿਥੇ ਗੁਰੂ ਜੀ ਨੇ ਤੀਰਥ ਨਿਰਨਾ ਕਰਕੇ ਆਖਿਆ (ਕਿ ਟੱਕ ਲਾਓ)। [7]ਪੁੱਟ ਲਈ। [8]ਸੱਟੀ। *ਪਾ:–ਦੀਨੀ। †ਪਾ:–ਚੀਨੀ।

ਪਸਾਊ[1]॥੧੧॥ਨਿਤਪ੍ਰਤਿ ਕਰਤਿ ਕਾਰ ਨਰ ਬ੍ਰਿੰਦ। ਕਾਢਹਿੰ ਮਾਟੀ ਖੋਦਿ ਬਿਲੰਦ।ਸੰਗਤਿ ਕਾਰ ਕਰਤਿ ਤਹਿੰ ਜੇਤੀ॥ਅਚਹਿ ਦੇਗ ਤੇ ਭੋਜਨ ਤੇਤੀ॥ ੧੨॥ਲਗਹਿੰ ਮਿਹਨਤੀ ਗਨ ਜੋ ਆਇ। ਸੋ ਦੁਇ ਟਕੇ[2] ਦਿਹਾਰੀ ਪਾਇੰ। ਲੰਗਰ ਤੇ ਅਹਾਰ ਮਨ ਭਾਵਤਿ।ਲੈ ਕਰਿਸੋ ਭੀ ਤਹਿੰ ਤੇ ਖਾਵਤਿ॥੧੩॥ਦੇਗ ਬਿਸਾਲ ਹੋਨਿ ਤਬਿ ਲਾਗੀ। ਆਨਹਿੰ ਅੰਨ ਸਿੱਖਮ ਬਡਿਭਾਗੀ॥ ਕੇਤਿਕ ਦਾਸ ਦਰਬ ਲੈ ਆਇੰ।ਬੈਠਿ ਮਿਹਨਤੀ ਦੇਤਿ ਲਗਾਇ॥੧੪॥ਰਹੈ ਬਾਵਲੀ ਥਲ ਬਡ ਭੀਰ। ਕਬਿ ਕਬਿ ਸਤਿਗੁਰੁ ਬੈਠਹਿੰ ਤੀਰ। ਧਨ ਤੇ ਤਨ ਤੇ ਸੇਵਹਿੰ ਗੁਰੁ ਕੋ। ਪ੍ਰੇਮ ਕਰਹਿੰ ਦੀਰਘ ਨਰ ਉਰਕੋ॥੧੫॥ਘਾਲਹਿੰ ਘਾਲ ਲੈਹਿੰ ਫਲ ਚਾਹਾ॥ ਹਲਤ ਪਲਤ ਕੋ ਦੀਰਘ ਲਾਹਾ॥ ਸੁਨਿ ਸੁਨਿ ਸੁਧਿ ਕੋ ਸਿਖ ਉਤਲਾਵਤਿ।ਕਰਤਿ ਚੌਪ ਚਿਤ ਤਿਸ ਥਲ ਆਵਤਿ ॥੧੬॥ ਲਵ-ਪੁਰਿ ਆਦਿ ਨਗਰ ਗਨ ਜੋਈ। ਗ੍ਰਾਮ ਬ੍ਰਿੰਦ ਮਹਿੰ ਇਹ ਸੁਧਿ ਹੋਈ। 'ਸਤਿਗੁਰੁ ਤੀਰਥ ਰਚਹਿੰ ਸੁ ਬਾਪੀ[3]।ਫਲਦਾਯਕ,ਜਹਿੰ ਉਧਰਹਿੰ ਪਾਪੀ॥ ੧੭॥ਗਏ ਭਾਵਨੀ ਕਰਿ ਹੁਇ ਪੂਰਨ[4]'। ਇਮ ਸੁਨਿ ਨਰ ਗਨ ਪਹੁੰਚਹਿੰ ਤੂਰਨ। ਧਨ ਤੇ ਲਾਇ ਮਿਹਨਤੀ ਦੇਤਿ। ਪੁਨ ਉਠਿ ਖਨਹਿੰ ਕਹੀ ਕਰ ਲੈਤਿ ॥ ੧੮ ॥ ਇਕ ਜਾਵਹਿੰ ਇਕ ਆਵਹਿੰ ਪਾਸ। ਸਿਖ ਸੰਗਤਿ ਮਹਿੰ ਅਧਿਕ ਹੁਲਾਸ। ਕਾਰ ਬਾਪਿਕਾ ਮਹਿੰ ਅਨੁਰਾਗੇ। ਸਤਿਗੁਰ ਕੀ ਸੇਵਾ ਮੋਂ ਲਾਗੇ ॥ ੧੯ ॥ ਲਵਪੁਰਿ ਤੇ ਮਜੂਰ ਚਲਿ ਆਏ। ਕਰਹਿੰ ਕਾਰ ਚਿਤ ਚੌਪ ਬਢਾਏ। ਦਿਨ ਮਹਿੰ ਲੰਗਰ ਭੋਜਨ ਖਾਵਤਿ।ਸੰਝ ਦੁ ਆਨਿ[5] ਦਿਹਾੜੀ ਪਾਵਤਿ ॥੨੦॥ ਇਕ ਸਿਖ ਪ੍ਰੇਮੀ ਤਹਿੰ ਚਲਿ ਆਵੈਂ। ਇਕ ਮਿਹਨਤੀ ਦਿਹਾੜੀ ਪਾਵੈਂ। 'ਦਿਨ ਪ੍ਰਤਿ ਬਾਪੀ ਕਾਰ ਮਹਾਨਾ। ਹੋਵਤਿ ਹੈ' ਭੀ ਬਿਦਤ ਜਹਾਨਾ ॥੨੧॥ ਸਭਿ ਮਹਿੰ ਰਾਮਦਾਸ ਮਿਲਿ ਕਰਿਕੈ। ਸਤਿਗੁਰ ਚਰਨ ਪ੍ਰੇਮ ਕੋ ਧਰਿਕੈ। ਕਰਹਿੰ ਬਾਪਿਕਾ[6] ਸੇਵ ਬਿਸਾਲਾ। ਸਰਬ ਗਰਬ ਤੇ ਹੋਹਿ ਨਿਰਾਲਾ ॥ ੨੨ ॥ ਅਤਿ ਹਿਤ ਕਰਿਕੈ ਕਾਰ ਕਮਾਵਹਿੰ। ਧਰਹਿੰ ਟੋਕਰੀ ਸਿਰ, ਨਿਕਸਾਵਹਿੰ[7]। ਨਿਜ ਕੁਲ ਕੀ ਲੱਜਾ ਕੋ ਪਰ-

---

[1]ਪ੍ਰੇਮ। [2]ਦੋ ਆਨੇ (ਦੇਖੋ ਅੰਕ ੨੦)।[3]ਬਾਵਲੀ। [4]ਭਾਵਨਾ ਧਾਰਕੇ ਗਇਆਂ (ਜਿੱਥੇ ਆਸਾਂ) ਪੂਰਨ ਹੋਣਗੀਆਂ। (ਅ) ਜੋ ਭਾਵਨੀ ਧਾਰਕੇ ਗਏ ਹਨ (ਉਨ੍ਹਾਂ ਦੀਆਂ) (ਭਾਵਨੀਆਂ) ਪੂਰਨ ਹੋ ਗਈਆਂ ਹੈਨ। [5]ਸੰਝਾਂ ਨੂੰ ਦੋ ਆਨੇ। [6]ਬਾਵਲੀ ਦੀ [7]ਕੱਢਦੇ ਹਨ (ਮਿੱਟੀ)।

ਹਰਿ। ਸਨਬੰਧਿਨਿ ਕੀ ਆਨ ਨਹੀਂ ਧਰਿ[1] ॥ ੨੩ ॥ ਸਭਿ ਜਗ ਕੀ ਰਾਖੀ ਨਹਿ ਕਾਨ[2]। ਸੇਵਾ ਕੇ ਤਤਪਰ ਸਵਧਾਨ। ਖੇਦ ਸਰੀਰ ਸੁ ਨਹੀ ਵਿਚਾਰਤਿ। ਪ੍ਰੇਮਾ ਭਗਤਿ ਰਾਤਿ ਦਿਨ ਧਾਰਤਿ ॥੨੪॥ ਅਪਰ ਸੰਗ ਨਹਿ ਇਰਖਾ ਠਾਨਹਿਂਕਰਹਿਂ ਟਹਿਲ ਸੁਖ ਮਹਿਲ ਪ੍ਰਮਾਨਹਿਂ[3]।ਖਨਹਿਂਮੂੰਤਕਾ ਸੀਸ ਉਠਾਵੈਂ। ਨਿਕਸਿ ਵਹਿਰ ਕੋ ਦੂਰਿ ਗਿਰਾਵੈਂ ॥ ੨੫ ॥ ਥੂਲ ਸਰੀਰ ਬਸਤ੍ਰ ਕੋ ਲਾਗਹਿਹੈ ਮਨ ਭੰਗ ਨ,ਪ੍ਰੇਮ ਸੁ ਜਾਗਹਿ।ਮਨ,ਬਚ,ਕ੍ਰਮ ਸੇਵਾ ਕੇ ਤਤਪਰ। ਅਪਰ ਮਨੋਰਥ ਕੋ ਨਹਿਂ ਉਰ ਧਰਿ॥੨੬॥ ਸ਼੍ਰੀ ਗੁਰੂ ਪੂਰਨ ਅੰਤਰਜਾਮੀ।ਤਿਸ ਕੀ ਲਖਹਿ ਸੇਵ ਸਭਿ ਸ੍ਵਾਮੀ।ਉਰ ਪਰਪੱਕ੍ਰ ਪ੍ਰੇਮ ਕਰਿ ਰੂਰਾ।ਸ਼ਰਧਾ ਸੁਮਤਿ ਸੰਗਿਪਰਿਪੂਰਾ॥੨੭॥ਪਰਮ ਲਾਭ ਸੇਵਾ ਕਹੁ ਜਾਨਹਿ। ਸ਼੍ਰੀ ਸਤਿਗੁਰੂ ਸਭਿ ਭੇਵ ਪਛਾਨਹਿਂ। ਕਿਤਿਕ ਕਾਲ ਬੀਤਾ ਲਗਿ ਸੇਵਾ। ਲੇਸ਼ ਮਾਤ੍ਰ ਜਿਸ ਨਹਿ ਅਹੰਮੇਵਾ[4] ॥ ੨੮ ॥ ਲਵਪੁਰਿ ਸੰਗ ਜਾਤਿ ਗਨ ਗੰਗਾ[5]। ਆਇ ਕਿਯੋ ਡੇਰਾ ਥਲ ਚੰਗਾ। ਬਹੁ ਸਨਬੰਧੀ ਹੈਂ ਤਿਨ ਮਾਂਹਿ। ਰਾਮਦਾਸ ਕੇ ਮੇਲੀ ਆਹਿਂ॥੨੯॥ਕੋ ਗਮਾਤੀ[6],ਭ੍ਰਾਤਾ ਹੈ ਕੋਈ।ਸੰਢਬੰਸ ਕੇ ਨਰ ਬਰ ਸੋਈ।ਕੇਤਿਕ ਤਿਨ ਮਹਿ ਸਖਾ ਸਬੈਸ[7]।ਕੇਤਿਕ ਪ੍ਰਿਥਮ ਪਰੋਸੀ ਹੈਸ[8] ॥੩੦॥ ਕੇਤਿਕ ਬ੍ਰਿੱਧ ਅਹੈਂ ਹਿਤਕਾਰੀ[9] ।ਪਿਖਨ ਮਾਤ੍ਰ ਹੀ ਕਿਤਿਕ ਚਿਨਾਰੀ[10]।ਤਾਊ,ਚਚੇ ਕਿਤਿਕ ਕੁਲ ਮਹਿਂ ਕੋ।ਸਭਿਮਿਲਿਬੇ ਹਿਤ ਆਇ ਸੁ ਚਹਿਕੇ ॥੩੧॥ਦਿਜ ਕੇਤਿਕ ਪ੍ਰੋਹਤ ਤੇ ਆਦਿਛੱਤ੍ਰੀ ਕਿਤਿਕ ਪਿਖਿਨਿ ਅਹਿਲਾਦਿ। ਵੈਸ਼ ਸ਼ੂਦ੍ਰ ਜੇ ਨਿਕਟ ਬਸੰਤੇ। ਜਿਨ ਸੋਂ ਬੋਲਤਿ ਬਸ ਬਰ-ਤੰਤੇ[11]॥੩੨॥ਕਹਤਿ ਪਰਸਪਰ ਮਿਲਿਕੈ ਬ੍ਰਿੰਦ। 'ਇਹਾਂ ਬਸਹਿ ਹਰਿਦਾਸ ਸੁ ਨੰਦ[12]। ਸ਼੍ਰੀ ਗੁਰੂ ਅਮਰ ਲੀਨਿ ਗੁਰਿਆਈ। ਨਗਰੀ ਗੋਇੰਦਵਾਲ ਬਸਾਈ॥੩੩॥ਗੁਰ ਕੇ ਹੈ ਅਲੰਭ ਸੁਖ ਲਹਯੋਘਰ ਸਸੁਰਾਰ ਆਨਸੋ ਰਹਯੋ। ਬਡੋ ਭ੍ਰਾਤ ਇਨਕੋ ਸੰਹਾਰੀ[13]। ਪਿਤ ਸਥਾਨ ਲਵਪੁਰੀ ਮਝਾਰੀ ॥ ੩੪ ॥

---

[1]ਸ਼ਰੀਕਾਂ ਦੀ ਸ਼ਰਮ (ਜੀ ਵਿਚ) ਨਾ ਧਾਰਣ ਕਰਕੇ। [2]ਪਰਵਾਹ, ਕਣੌਡ। [3]ਟਹਿਲ ਤੋਂ ਸੁਖ ਦਾ ਮਰਾਤਬਾ ਮਿਲਦਾ ਹੈ ਇਹ ਜਾਣਦੇ ਹਨ। [4]ਹੰਕਾਰ। [5]ਲਾਹੌਰ ਦਾ ਸੰਗ (ਜੋ) ਸਾਰਾ ਜਾਂਦਾ ਸੀ ਗੰਗਾ ਨੂੰ। [6]ਸ਼ਰੀਕ। [7]ਇਕੋ ਜੇਹੀ ਉਮਰ ਦੇ ਮਿੱਤ੍ਰ। [8]ਗਵਾਂਢੀ ਸਨਰੋ। [9]ਬੁਢੇ ਪਿਆਰ ਵਾਲੇ ਹਨ। [10]ਕਈਆਂ ਦੀ ਦੇਖਣ ਮਾਤ੍ਰ ਦੀ ਹੀ ਪਛਾਣ ਸੀ। [11]ਜਿਨ੍ਹਾਂ ਨਾਲ (ਕੋਲ ਦਾ) ਵੱਸਣ ਤੇ ਵਰਤੋਂ (ਕਰਕੇ) ਬੋਲ ਚਾਲ ਸੀ। [12]ਭਾਈ ਹਰਦਾਸ ਜੀ ਦੇ ਸਪੁੱਤ੍ਰ (ਸ਼੍ਰੀ ਰਾਮਦਾਸ ਜੀ)। [13]ਸ਼੍ਰੀ ਗੁਰੂ ਰਾਮਦਾਸ ਜੀ ਦੇ ਬੜੇ ਭਾਈ ਦਾ ਨਾਮ।

ਅਪਨੇ ਸਗਰੇ ਸਦਨ ਸੰਭਾਰੇ।ਰਹਨੋ ਸੁ ਦ੍ਰਿੜ ਗ੍ਰਾਤੀਨ ਮਝਾਰੇ[1]। ਆਨਿ ਬਸਨੋ ਇਹ ਤਜਿ ਪੁਰਿ ਭਲੋ[2]। ਦੇਖਹਿ ਕਹਾਂ ਹਾਲ, ਅਬ ਚਲੋ[3] ॥੩੫॥ ਵਾਧ ਕਿ ਘਾਟ ਸਮ੍ਰਿੱਧੀ ਤਹਿੰਤੇ।ਕਿਸ ਬਿਧਿ ਭਯੋ ਆਇ ਇਤਿ ਰਹਿਤੇ। ਕਿਰਤਿ ਕੌਨ ਸੀ ਕਰਤਿ ਬਸੈਤਾ। ਜਿਸ ਤੇ ਗ੍ਰਿਹਸਥ ਕਾਰ ਨਿਬਹੈਤਾ[4]॥ ੩੬॥ਇੱਤ੍ਰਾਦਿਕ ਕਹਿ ਆਪਸ ਮਹੀਆ।ਸਨੈ ਸਨੈ ਆਵਤਿ ਭੇ ਤਹੀਆ। ਜਹਾਂ ਕਾਰ ਬਾਪੀ ਸੁ ਕਮਾਵਹਿੰ। ਧਰੇ ਟੋਕਰੀ ਸਿਰ ਪਰ ਆਵਹਿੰ ॥ ੩੭ ॥ ਸਭਿਨਿ ਬਿਲੋਕਨੋ ਸਨਮੁਖ ਆਵਤਿ। ਸਿਰ ਤੇ ਮ੍ਰਿਤਕਾ ਤਹਾਂ ਗਿਰਾਵਤਿ। ਪਿਖਿ ਸਭਿ ਕੋ ਸਨਮੁਖ ਹੁਇ ਕਰਿਕੈ। 'ਰਾਮ ਰਾਮ' ਤਿਨਿ ਸਾਥ ਉਚਰਿਕੈ॥੩੮॥'ਪੈਰੀਪਵਣਾ'ਕਹਿਕਿਹ ਸੰਗ।ਗਹੇਟੋਕਰੀ ਖਰੋਨਿ ਸੰਗ।ਹੁਤੇ ਜੁ ਬ੍ਰਿੱਧ ਬਿਲੋਕਿ ਰਿਸਾਨੇ। ਕੇਤਿਕ ਦੇਖਿ ਦਸ਼ਾ ਮੁਸਕਾਨੇ॥੩੯॥ ਧੂਲ ਸੰਗ ਛਾਦਤਿ ਸਰਬੰਗ।ਬਸਤ੍ਰ ਮਲੀਨ ਕੁਢੰਗ[5]ਕੁਰੰਗਾ[6]।ਕਹਨੋ ਸਭਿਨਿ'ਕੁਲ ਲੱਜਨਾ ਖੋਈ। ਘਰ ਸਸੁਰਾਰਿ ਮ੍ਰਿੱਤਕਾ ਢੋਈ॥੪੦॥ਜਨਮਨੋ ਭਲੋ ਸੋਢੀ-ਅਨਿ ਬੀਸਾਰਾਖੀ ਨਹੀਂ ਲਾਜ ਕੀ ਅੰਸ[7]। ਇਸ ਤੇ ਪਰੈ ਕਰੈ ਕਨਾ ਹੀਨੀ। ਛੱਤ੍ਰੀ ਕੌਨ ਕਰੈ ਜਿਮ ਕੀਨੀ॥੪੧॥ਹੋਤੁ ਜੀਵਕਾ ਅਨਿਕ ਉਪਾਇ। ਸ਼ੁਭ ਮਤਿਵੰਤ' ਕਰਤਿ ਸਮੁਦਾਇ।ਕਰਤਿ ਜਿ ਇਹੀ ਸਮਾਨ ਹਮਾਰੀ[8]।ਚਲਤਿ ਜੀਵਕਾ ਅਨਿਕ ਪ੍ਰਕਾਰੀ ॥੪੨॥ ਮ੍ਰਿਤਕਾ ਖਨਿਨਿ ਸੀਸ ਪਰ ਧਰਨੋ। ਕੋ ਬਾਹਜ ਅਸ ਕਰਿ ਹੈ ਕਰਨੋ[9]?।ਹਮ ਸਭਿ ਕੀ ਪਤ ਦਈ ਗਵਾਇ। ਭਲੋ ਨਿਕਾਸਨੋ ਨਾਮ ਸੁ ਆਇ॥੪੩॥ਸਭਿ ਸਨਬੰਧਨਿ ਮਹਿੰ ਲਘੁਤਾਈ।ਕਰੀ ਬਿਦਤਿ ਜਾਨੀ ਨ ਜਿਠਾਈ[10]।ਇੱਤ੍ਰਾਦਿਕ ਤਿਨ ਬਾਕਬਖਾਨੇ।ਸੁਨਿ ਸ਼੍ਰੀ ਰਾਮਦਾਸ ਮੁਸਕਾਨੇ ॥੪੪॥ ਕਹਨੋ ਸਭਿਨਿ ਸੋਂ 'ਜਾਨਤਿ ਨਾਹਨ[11]। ਸ਼੍ਰੀ ਸਤਿਗੁਰ ਮਹਿਮਾ ਦੁਖ ਦਾਹਨਿ[12]।ਏਕ ਬੇਰ ਹੇਰੈਂ ਕਰਿ ਕਰੁਨਾ। ਕਟਹਿੰ ਕੋਟਿ ਸੰਕਟ ਭਵ ਮਰਨਾ ॥੪੫॥ ਪਰਮੇਸ਼ੁਰ ਕੀ ਪ੍ਰਾਪਤਿ ਦੇਤਿ। ਜਿਸਹਿ ਅਰਾਧੇ ਜੋਗ ਸਮੇਤਿ[13]।ਕਿਸੁ ਕ੍ਰਿੱਤਿ ਤੇ ਜੋ[14] ਨਹਿੰ ਪਯਤਿ। ਸੋ ਸਤਿਗੁਰ

---

[1]ਸ਼ਰੀਕਾਂ ਵਿਚ (ਭਾਈ ਸੰਹਾਰੀ)। [2]ਭਾਵ ਸ਼੍ਰੀ ਰਾਮਦਾਸ ਜੀ ਛੱਡਕੇ ਸ਼ਹਿਰ (ਲਾਹੌਰ) ਭਲੀ ਪ੍ਰਕਾਰ। [3]ਚਲੋ ਦੇਖੀਏ ਕੀ ਹਾਲ ਹੈਸੁ ਹੁਣ। [4]ਨ ਚੰਗੀ ਤਰ੍ਹਾਂ ਦੇ। [5]ਮੈਲੇ ਰੰਗ ਦੇ। [6]ਭਰਮ ਰਤੀ ਭਰ। [7]ਚੰਗੀ ਬੁਧਿ ਵਾਲਾ। [8]ਜੇ ਇਹ ਭੀ ਸਾਡੇ ਵਾਂਙੂੰ ਕਿਰਤ ਕਰਦਾ। [9]ਕੰਮ। [10]ਜਾਣੀ ਨ (ਆਪਣੀ ਕੁਲ ਦੀ) ਢਠਿਆਈ। [11]ਤੁਸੀਂ ਨਹੀਂ ਜਾਣਦੇ। [12]ਦੁਖਾਂ ਦਾ ਦਾਹ ਕਰਨ ਵਾਲੀ ਹੈ। [13]ਭਾਵ ਜੋਗੀ। [14]ਜੋ (ਪਰਮੇਸ਼ੁਰ)।

ਢਿਗ ਸੁਗਮ ਲਭੱਯਤਿ ॥੪੬॥ ਜਿਨਿ ਕੀ ਸੇਵ ਨ ਬਿਰਥੀ ਜਾਇ। ਮਨ ਬਾਂਛਤਿ ਸ਼ਰਧਾ ਤੇ ਪਾਇ। ਇਨ ਕੀ ਸੇਵ ਕਰਹਿੰ ਨਹਿੰ ਜੋਇ। ਤਿਨ ਸਮ ਕੌਣ ਮੰਦ ਮਤਿ ਹੋਇ॥੪੭॥ਜਿਸ ਕੇ ਬਡੇ ਭਾਗ ਸ਼ੁਭ ਅਹੈਂ। ਸੋ ਸਤਿਗੁਰ ਕੀ ਸੇਵਾ ਲਹੈ। ਇਸਤੇ ਪਰੈ ਲਾਭ ਨਹਿੰ ਔਰ। ਹੁਇ ਗੁਰ ਦਾਸ ਸਭਿਨਿ ਸਿਰ ਮੌਰ[1] ॥ ੪੯ ॥ ਹਿਤ ਕੀ ਬਾਤ ਤਿਨਹੁ ਸੰਗ ਕਹੀ । ਕਰਤਿ ਕੁਤਰਕਨਿ[2],ਮਾਨਹਿੰ ਨਹੀਂ॥ਮੁਸਕਾਵਤਿ ਨਿਜ ਡੇਰੇ ਗਏ॥ਮਹਾਂ ਦੀਨ ਤਾ ਸਮ ਲਖਿ ਲਏ[3]॥੪੯॥ਦਿਵਸ ਰਹਨੋ ਜਬਿ ਘਟਿਕਾ ਚਾਰਿ॥ਗੁਰ ਦਰਸ਼ਨ ਕੋ ਭੇ ਸਭਿ ਤਯਾਰਿ। ਪ੍ਰਥਮ ਦੇਗ ਤੇ ਭੋਜਨ ਕਰਿਕੈ॥ਬਹੁਰੋ ਪ੍ਰਵਿਸ਼ੇ ਅੰਤਰਿ ਘਰ ਕੈ॥੫੦॥ਅਹੇਕਾਰ ਕੇ ਸਹਤ ਬਿਸਾਲੇ॥ਪਦਪੰਕਜ ਪਰਧਰਨੋ ਨ ਭਾਲੇ। ਲਖੇ-ਸਾਕ ਇਹੁ ਕੁੜਮ ਹਮਾਰੇ। ਲਘੂ ਥਾਨ-ਇਮ ਰਿਦੈ ਬਿਚਾਰੇ ॥ ੫੧॥ ਨਹਿੰ ਮੰਦਨਿ ਮਹਿਮਾ ਕੁਛ ਜਾਨੀ। ਬੈਠੇ[4]ਰਾਮ ਰਾਮ[5]ਕਹਿ ਬਾਨੀ। ਮਿਰਜਾਦਿਕ[6] ਸ਼੍ਰੀ ਅਮਰ ਮਹਾਨੇ॥ਹਿਤ ਮਿਰਯਾਦ ਕੀਨਿ ਸਨਮਾਨੇ॥੫੨॥ ਜਥਾ ਸਥਾਨਭਏ ਥਿਤਿ ਸਾਰੇ॥ਤਿਨਿ ਮਹੁੰ ਬਛਿਅਨਿ ਬਾਕਉਚਾਰੇ।[7]ਅਬ ਤੁਮ ਜਗ ਮਹਿੰ ਲਹੀ ਬਡਾਈ॥ਬਧ ਮਹਿੰ ਬਡੇ ਬ੍ਰਿੱਧਤਾ ਪਾਈ॥੫੩॥ਸਭਿ ਬਿਵਹਾਰ ਅਲਪ ਅਰੁ ਮਹਤਾ ਤੁਮ ਜਾਨਤਿ ਹੋ ਮਤਿ ਕੇ ਸਹਤ।ਕੁਲ ਕੀ ਲਾਜ ਸਕਲ ਕੇ ਅਹੋ[8]ਭ੍ਰਾਤਨਿ ਬਿਖੈ ਅਧਿਕਤਾ ਚਹੈਂ[9]॥੫੪॥ਤੁਮ ਹੋਏ ਗੁਰ ਰੂਪ ਉਦਾਰਾ।ਕਛੂ ਨ ਤੁਮਰੇ ਏਹੁ ਬਿਚਾਰਾ। ਖੱਤ੍ਰੀ ਬੰਸ ਬਿਸਾਲ[10]ਹਮਾਰੋ। ਸਹਤ ਬਡਾਈ ਕਰਨਿ ਅਚਾਰੋ[11]॥੫੫॥ਤਉ ਰਹਿ ਆਵਹਿ ਜਾਤਿ ਮਝਾਰਾ। ਹੀਨ ਕਹਾਵਹਿੰ ਨਹਿੰ ਕਿਸ ਬਾਰਾ । ਭ੍ਰਾਤਨਿ ਬਿਖੈ ਨ ਤਰਕ ਸਹਾਰੈਂ । ਯਾਂਤੇ ਠਾਨਤਿ ਕਰਮ ਉਦਾਰੈ[12]॥੫੬॥ਨਾਮ[13]ਮੰਗਲਾ ਏਵ ਅਲਾਏ[14]।ਤਬਿ ਹੂੰ ਰਾਮਦਾਸ ਚਲਿ ਆਏ॥ਗੁਰ ਸੂਰਜ ਕੋ ਜਬਹੁ ਨਿਹਾਰਾ॥ਬਦਨ ਕਮਲ ਪਰਫੁੱਲਸ[15]ਉਦਾਰਾ ॥ ੫੭ ॥ ਪਦ ਅਰਬਿੰਦ ਸੁਗੰਧਿ ਅਨੰਦ[16] । ਲੋਚਨ ਭ੍ਰਮਰ ਕਰੈ ਕਰ ਬੰਦਿ[17]॥ਇਸਕੋ ਦੇਖਤਿ ਲਵਪੁਰਿ ਕੇ ਨਰ। ਕਹਨੋ ਬਹੁਰ ਭਰਕਨਿ[18] ਕੋ ਉਰ ਧਰ ॥ ੫੯ ॥ [19]ਇਹ ਭੀ ਜਨਮਨੋ ਬੰਸ ਹਮਾਰੇ॥ਲਾਜ

[1]ਗੁਰੂ ਜੀ ਦਾ ਦਾਸ ਸਭ ਦਾ ਸ਼ਿਰੋਮਣੀ ਹੁੰਦਾ ਹੈ। [2]ਹੁੱਜਤਾਂ। [3]ਮਹਾਂਨ ਗਰੀਬ ਵਰਗਾ ਜਾਣਕੇ (ਸ੍ਰੀ ਰਾਮਦਾਸ ਜੀ ਨੂੰ)। [4]ਸਿਮਰਦਾ ਵਾਲੇ। [5]ਵਡਿਆਈ (ਸਭ ਕੋਈ)ਚਾਹੁੰਦਾ ਹੈ। [6]ਵੱਡਾ(ਹੈ)। [7]ਵਡਿਆਈ ਵਾਲੇ ਕੰਮ ਕਰਲਾਂ। [8]ਇਕ ਦਾ ਨਾਮ ਸੀ। [9]ਕਿਹਾ। [10]ਖਿੜ ਗਿਆ (ਸ੍ਰੀ ਰਾਮਦਾਸ ਜੀ ਦਾ)। [11]ਚਰਨਾਂ ਕਵਲਾਂ ਦੀ ਅਨੰਦ ਦਾਇਕ ਸੁਗੰਧੀ ਦੇ। [12]ਨੇਤ੍ਰ ਭੌਰੇ ਨੇ ਦਿੱਤੇ ਹਥ ਜੋੜਕੇ। [13]ਭਾਵ ਤਰਕਾਂ ਕੀਤੀਆਂ।

ਗਵਾਈ ਸਰਬ ਪ੍ਰਕਾਰੇ ।ਪਿਤ ਕੇ ਮਰੇ ਸਦਨ ਕੋ ਤਜਾਗਾ। ਘਰ ਸਸੁਰਾਰਿ ਬਸਜੋ ਨਿਰਭਾਗਾ ॥੫੬॥ ਮਿਲਜੋ ਮਿਹਨਤੀ ਬ੍ਰਿੰਦ ਮਝਾਰੇ।ਖਨਿ ਮ੍ਰਿਤਕਾ ਕਹੀਅਨਿ ਕਰਧਾਰੇ[1]।ਭਰੇ ਟੋਕਰੀ ਸੀਸ ਉਠਾਵੈ। ਰਜ ਤਨ ਲਗੇ ਵਹਿਰ ਨਿਕਸਾਵੈ ॥੬੦॥ ਇਸ ਨੇ ਤੋ ਸਿਰ ਮਾਟੀ ਪਾਈ।ਕਰਹੁ ਬਿਚਾਰ ਨ ਤੁਮ ਉਚਤਾਈ[2]। ਕਾਰ ਅਨੁਚਿਤ ਆਪ ਨੇ ਦੀਨਿ। ਲਾਜ ਕੁਟੰਬ ਨ ਤੁਮ ਨੇ ਚੀਨ॥੬੧॥ਅਪਰ ਕਿਰਤਿਕੋ ਅਬ ਇਸਦੀਜੈ।ਉਚਿਤਅਨੁਚਿਤ ਬਿਚਾਰਿ ਸੁਲੀਜੈ'।ਗੁਰੁ ਸੁਨਿ ਰਾਮਦਾਸ ਦਿਸ਼ਿ ਦੇਖਾ।ਮੁਖ ਪ੍ਰਸੰਨ ਉਰ ਪ੍ਰੇਮ ਵਿਸ਼ੇਖਾ। ੬੨॥ਦੇਖਿ ਦਸ਼ਾ ਸਤਿਗੁਰ ਛਕਿ[3]ਰਹੇ।–ਨਦੀ ਪ੍ਰੇਮ ਮਮ,ਮਨ ਇਸ ਬਹੈ[4]। ਬੈਦਿਕ ਲੌਕਿਕ ਰੀਤਿ ਤ੍ਰਿਣਨਿ ਸਮ।ਪ੍ਰੇਮ ਧਾਰਿ ਜਲ ਤੋ[5]ਠਹਿਰਹਿ ਕਿਮਿ ॥੬੩॥ਪ੍ਰੇਮ ਭਗਤਿ ਮੇਰੀ ਰੰਗ ਰਾਤੋ।ਤਜੈ, ਨ ਜਾਨਹਿ ਜਾਤਿ ਸੁ ਪਾਤੋ[6]–। ਲਵਪੁਰਿ ਕੇ ਪੰਚਨਿ' ਦਿਸ਼ਿ ਹੇਰਿ। ਸਹਜ ਸੁਭਾਇਕ ਗੁਰ ਤਿਸ ਬੇਰਿ। ੬੪॥ਉਰ ਪ੍ਰਸੰਨਹ੍ਵੈ ਭਨਤਿ ਬਚਨ ਕੋ[7]ਸਭਿ ਜਗ ਛਤ੍ਰ ਦੀਨਿ ਮੈਂ ਇਨਕੋ। ਮਾਟੀ ਪਰਿ ਹੈ ਸੀਸ ਤੁਮਾਰੇ।ਗੁਰ ਅਭਗਤਿ,ਤੁਮ ਪ੍ਰੇਮ ਨ ਧਾਰੇ[8]॥੬੫॥ਜੇ ਇਹ ਬੰਸ ਜਨਮ ਨਹਿ ਧਾਰੇ।ਗਿਰਤਿ ਨਰਕ ਮਹਿ ਪਿਤਰ ਤੁਮਾਰੇ'।ਰਾਮ ਦਾਸ ਕਰ ਜੋਰਿ ਉਚਾਰਾ।[9]ਪਤਿਤ ਉਧਾਰਨ ਬਿਰਦ ਤੁਮਾਰਾ ॥੬੬॥ ਗੁਰ ਮਹਿਮਾ ਕੀ ਗਮਤ ਨ ਪਾਈ। ਕਜਾ ਇਨ ਕੇ ਬਸਿ, ਜਗ ਉਰਝਾਈ[10]। ਸੁਨਿ ਕਰਿ ਸਤਿਗੁਰ ਭਏ ਪ੍ਰਸੰਨਾ 'ਰਾਮਦਾਸ! ਤੁਝ ਕੋ ਧੰਨ ਧੰਨ॥੬੭॥ ਕਰਿ ਸੇਵਾ ਮੁਝਕੋ ਬਸਿ ਕੀਨਾ।ਮੈਂ ਜਾਨੋਂ ਤੁਝ,ਤੈਂ ਮੁਝ ਚੀਨਾ'।ਪੁਨ ਲਵ-ਪੁਰਿ ਕੇ ਨਰ ਸਮੁਦਾਈ।ਕਰੇਬਿਦਾ ਗਮਨੇ ਅਗੁਵਾਈ[11]॥੬੮॥ਪਦ ਅਰ-ਬਿੰਦ ਬੰਦਨਾ ਠਾਨੀ। ਸੇਵਹਿ[12]ਬਹੁਰਿ ਕਰਮ ਮਨ ਬਾਨੀ। ਕਰਹਿ ਕਾਰ ਧਰਿ ਚੌਂਪ ਚਰਾਨੇ।ਲੌਕ ਲਾਜ ਤੇ ਹੋਇ ਬਿਹੂਨੇ॥੬੯॥ਇਤਿਸ਼੍ਰੀਗੁਰਪ੍ਰਤਾਪਸੂਰਜ ਗ੍ਰੰਥੇ ਪ੍ਰਥਮ ਰਾਸੇ 'ਲਵਪੁਰਿ ਨਰਨਿ' ਪ੍ਰਸੰਗ ਬਰਨਨੰ ਨਾਮ ਏਕ ਪੰਚਾਸਤੀ ਅੰਸੂ ॥ ੫੧ ॥

---

[1]ਪੱਟਦਾ ਹੈ ਮਿੱਟੀ ਕਹੀਆਂ ਹੱਥ ਫੜਕੇ। [2](ਹੇ ਗੁਰੂ ਅਮਰਦਾਸ ਜੀ) ਆਪ ਭੀ ਵਿਚਾਰ ਨਹੀਂ ਕਰਦੇ ਉਚਜਾਈ ਦੀ। (ਅ) ਆਪ ਹੀ ਯੋਗਤਾਈ ਵਿਚਾਰਦੇ। [3]ਗਦਗਦ। [4]ਮੇਰੇ ਪ੍ਰੇਮ ਦੀ ਨਦੀ ਇਸ ਦੇ ਮਨ ਵਿਚ ਵਹਿ ਰਹੀ ਹੈ। [5]ਪ੍ਰੇਮ ਰੂਪੀ ਜਲ ਦੀ ਧਾਰ (ਕਰਕੇ)। [6](ਪ੍ਰੇਮ ਨੂੰ) ਨਹੀਂ ਤਿਆਗਦਾ, ਤੇ ਨਹੀਂ ਜਾਣਦਾ ਜਾਤ ਪਾਤ (ਦਾ ਮਾਨ)। (ਅ) ਛੱਡ ਦਿੱਤੀਆਂ ਸੁ (ਵੈਦਿਕ ਲੌਕਿਕ ਰੀਤਾਂ ਤੇ) ਨਹੀਂ ਜਾਣਦਾ ਜਾਤ ਪਾਤ ਨੂੰ। [7]ਮੁਖੀਆਂ ਤਰਫ(ਸਨਮੁਖ ਹੋਕੇ ਕਹਿਆ)। [8]ਗੁਰੂ ਦੇ ਭਗਤ ਨਹੀਂ ਹੋ ਤੇ ਤੁਸੀਂ ਪ੍ਰੇਮ ਨਹੀਂ ਧਾਰਿਆ। [9]ਜਗਤ ਵਿਚ ਫਸ ਰਹੇ ਹਨ। [10]ਅਗਾਹਾਂ ਨੂੰ। [11]ਭਾਵ, ਸ਼੍ਰੀ ਰਾਮਦਾਸ ਜੀ ਸੇਵਾ ਕਰਦੇ ਹਨ।

੫੨. [ਮਾਈਦਾਸ ਵੈਸ਼ਨੋ]।

ਦੋਹਰਾ॥ਅਤਿ ਆਚਾਰੀ[1]ਵੈਸ਼ਨੋ ਮਾਈ ਦਾਸ ਸੁ ਨਾਮ। ਭਗਤਿ ਕਰਤਿ ਸ਼੍ਰੀ ਕ੍ਰਿਸ਼ਨ ਕੀ ਪ੍ਰੇਮ ਸਹਤ ਨਿਸ਼ਕਾਮ॥੧॥ਚੌਪਈ॥ਸੰਤਨਿ ਕੀ ਸੰਗਤਿ ਨਿਤ ਕਰੈ।'ਕ੍ਰਿਸ਼ਨ ਕ੍ਰਿਸ਼ਨ' ਮੁਖ ਮਹਿੰ ਜਪੁ ਧਰੈ।ਮੋਰ ਮੁਕਟ ਪੀਤਾਂਬਰ ਧਾਰੀ[2]। ਇਸੀ ਧਯਾਨ ਕੇ ਮਨ ਆਧਾਰੀ ॥ ੨ ॥ ਨਿਸ ਦਿਨ ਸਿਮਰਹਿ ਅਪਰ ਨ ਕਾਮ।ਮਨ ਕੀ ਲਿਵ ਚਿਤਵਤਿ ਘਨ ਸ਼ਯਾਮ। –ਕਮਲ ਪੱਤ੍ਰ ਬਿਸਤਰਤਿ ਬਿਲੋਚਨ। ਕੁੰਡਲ ਗੰਡ ਸਥਲ[3] ਦੁਖ ਮੋਚਨ॥੩॥ਮੰਦ ਮੰਦ ਸੁੰਦਰ ਮੁਸਕਾਵਨਿ। ਭਗਤਨਿ ਕੇ ਚਿਤ ਚੌਂਪ ਬਧਾਵਨਿ–। ਐਸੋ ਧਯਾਨ ਬਿਖੈ ਮਨ ਲਾਗਾ। ਸਿਮਰਹਿ ਨਾਮ ਸਦਾ ਅਨੁਰਾਗਾ ॥੪॥ ਤਿਨ ਸ਼੍ਰੀ ਅਮਰ ਮਹਾਤਮ ਸੁਨਨੋ। ਬਹੁ ਗੁਰ ਸਿੱਖਨ ਤਿਹ ਸੋਂ ਭਨਨੋ। ਚਾਹਤਿ ਦਰਸ਼ਨ ਕੋ ਦਿਨ ਬੀਤੇ। ਕਬਿ ਕਬਿ ਚਲਨਿ ਠਟਹਿ ਨਿਜ ਚੀਤੇ ॥ ੫ ॥ ਸਮੋ ਪਾਇ ਗੁਰ ਕੇ ਪੁਰਿ ਆਯੋ। ਥਿਰਨੋ ਪੌਰ ਪਰ ਪੁਛਿ ਪਠਾਯੋ[4]। ਸੁਨਿ ਸ਼੍ਰੀ ਅਮਰ ਨੇਮ ਨਿਜ ਭਾਖਨੋ। 'ਜੇ ਮਨ ਤੁਵ ਦਰਸ਼ਨ ਅਭਿਲਾਖਨੋ ॥ ੬ ॥ ਕਰਹੁ ਦੇਗ ਤੇ ਭੋਜਨ ਜਾਇ। ਹੋਹਿ ਤ੍ਰਿਪਤ ਪੁਨ ਹਮ ਢਿਗ ਆਇ'। ਮਾਈ ਦਾਸ ਸੁਨਤਿ ਸੰਦੇਹ[5]।–ਬਿਨ ਸੰਜਮ ਤੇ ਇਨ ਕੇ ਗੇਹ[6]॥੭॥ਹੋਤਿ ਅਹਾਰ,ਅਚੌਂ ਨਹਿੰ ਐਸੇ। ਮੋਰੀ ਕ੍ਰਿਆ ਰਹਹਿ ਸੁਚਿ ਜੈਸੇ। ਸੋ ਬਿਧਿ ਕਰਨੀ ਅਬਿ ਬਨਿ ਆਵੈ। ਸੁਚਿ ਬਿਨ ਦਰਸ਼ਨ ਕਯਾ ਫਲ ਪਾਵੈ– ॥ ੮ ॥ ਚਿਤਵਤਿ ਰਹੋ ਚਿੰਤ ਚਿਤ ਖਰਨੋ*। ਬਹੁਤਿ ਦੇਰਿ ਮਹਿੰ ਨਿਸ਼ਚੈ ਕਰਨੋ।–ਬਿਨਾ ਅਚ ਨਹਿੰ ਦਰਸ਼ਨ ਦੇਤਿ।ਜੇ ਅਚਿ ਲੇਉਂ ਧਰਮ ਬਿਗਰੇਤਿ[7]॥੯॥ਧਾਂਤੇ ਨਾਂਹਿਨ ਦਰਸ਼ਨ ਕਰਿਹੌਂ। ਸੰਜਮ ਸਹਤ ਅਚੌਂ ਪ੍ਰਣ ਧਰਿ ਹੌਂ–। ਬਿਨ ਦਰਸ਼ਨ ਭਖਿ ਫਿਰ ਕਰਿ ਗਯੋ[8]। ਨਿਸ ਦਿਨ ਮਨ ਮਹੁੰ ਸੰਸੈ ਭਯੋ ॥ ੧੦ ॥–ਨਰ ਮਹਾਤਮਾ ਅਜ਼ਮਤਿ[9] ਭਰੇ। ਤਿਨਿ ਕੋ ਦਰਸ਼ਨ ਮੈ ਨਹਿੰ ਕਰੋ।ਲੋਕ ਸੈਂਕਰੇ ਕਰੇ ਨਿਹਾਲ। ਭਏ ਸਿੱਧ[10] ਮਿਲਿ ਕੈ ਤਿਨ ਨਾਲ ॥੧੧॥ ਕਿਸ ਕੁਕਰਮ ਨੈ ਮੁਝ ਕੋ ਪੂਰਾ। ਜਿਸ ਤੇ ਮਹਾਂ ਪੁਰਖ ਨਹਿੰ ਹੇਰਾ–। ਭਯੋ ਉਦਾਸ ਨ ਠਹਿਰਨੋ ਥਾਨ।– ਚਲੌਂ ਦ੍ਵਾਰਕਾ–ਮਨ ਅਸ ਠਾਨਿ।੧੨।–ਪ੍ਰਾਸਚਿੱਤ[11]ਤਬ

[1]ਕਰਮਕਾਂਡੀ।[2]ਸਿਰ ਤੇ ਮੁਕਟ ਤੇ ਪੀਲੇ ਬਸਤ੍ਰ ਧਾਰਨ ਵਾਲਾ।[3] ਢਾਲੇ ਗੱਲ੍ਹਾਂ(ਤੇ ਲਟਕ ਰਹੇ)। [4]ਖੜਾ ਹੋਕੇ ਦਰਵਾਜੇ ਅਗੇ ਪੁਛ ਭੇਜਿਆ।[5]ਸੰਸੇ ਵਿਚ ਹੋਗਿਆ।[6](ਛੁਤ ਛਾਤ ਦੇ) ਨੇਮ ਤੋਂ ਬਿਨਾਂ ਇਨ੍ਹਾਂ ਦੇ ਘਰ। [7]ਵਿਗੜਦਾ ਹੈ।[8]ਮੁੜ ਗਿਆ।[9]ਬਜ਼ੁਰਗੀ,ਕਰਾਮਾਤ।[ਅ:, ਅਜ਼ਮਤ]। [10]ਪੂਰਨ, ਮੁਕਤ।[11]ਦੁਸ਼ਨਾਂ [ਸੰ:, ਪ੍ਰਾਯਸ਼੍ਚਿਤ੍ਤ=ਪਾਪ ਦੂਰ ਕਰਨੇ ਦਾ ਕਰਮ,ਪਛੁਤਾਵਾ]। *ਪਾ:–ਪਰਯੋ।

ਉਤਰਹਿ ਮੇਰਾ।ਚਲਿ ਦੁਆਰਕਾ ਹਰਿ ਲਜੋਂ ਹੇਰਾ[1]–।ਅਤਿ ਚਿਤ ਪ੍ਰੇਮ ਭਯੋ ਚਲ ਪਰਜੋ।ਥਿਰਜੋ ਨ[2], 'ਹਰਿ ਹਰਿ' ਨਾਮ ਸੁ ਰਰਜੋ[3] ॥੧੩॥ ਇੱਛਾ ਅਪਰ ਨਹੀਂ ਮਨਲਜਾਵੈ।ਕਰਤਿ ਭਗਤਿ– ਦਰਸ਼ਨ ਦਿਖਰਾਵੈ[4] ।ਜਾਇ ਕ੍ਰਿਸ਼ਨਕੋ ਹੇਰਨਿ ਕਰੌਂ । ਪੁਰਿ ਦੁਆਰਕਾ ਮਹਿੰ ਹਿਤ ਧਰੌਂ–॥੧੪॥ ਭਯੋ ਪ੍ਰੇਮ ਕਰਿ ਅਤਿ ਮਸਤਾਨਾ।ਦਿਨ ਪ੍ਰਤਿ ਕਰਤੋ ਜਾਤਿ ਪਯਾਨਾ।ਦਿਸ਼ਾ ਦ੍ਵਾਰਕਾ ਹੋਤਿ ਅਨੰਦਾ[5] ।–ਕਰੌਂ ਦਰਸ ਮੈਂ ਗਮਨਿ ਬਿਲੰਦਾ–॥ ੧੫ ॥ ਨਿਕਟ ਦ੍ਵਾਰਕਾ ਪਹੁੰਚਜੋ ਜਾਈ।ਤਿਥਿ ਇਕਾਦਸ਼ੀ ਮਗਮਹਿੰ ਆਈ। ਬਨ ਦੀਰਘ ਦਾਰੁਨ ਤਿਸ ਥਾਨਾ।ਜਹਿੰ ਸਮੀਪ ਨਰ ਦਿਖਹਿ ਨ ਆਨਾ॥੧੬॥ਘਟਾ ਬਡੀ ਤਿਸ ਦਿਨ ਉਮਡਾਈ।ਬਾਯੁ ਬਹੀਬਹੁਤਿ ਬਲ ਪਾਈ।ਦਾਮਨਿ ਦਮਕਤਿ ਕਰ-ਕਤਿ[6]ਭਾਰੀ।ਕਾਰੀ ਘਟਾ[7] ਬਰਖਤੀ ਬਾਰੀ॥ ੧੭ ॥ ਤਿਸ ਬਨ ਮਹਿੰ ਬ੍ਰਤ[8] ਰਾਖਨਿ ਕਰੋ।ਚਲਜੋ ਜਾਤਿ ਬਨਾਕੁਲਤਾ ਧਰੋ ਨਹਿੰ ਛਲੁਹਾਰ[9] ਹਾਥ ਕਿਤਿ ਆਵ। ਨਿਰਜਲ ਹੀ ਹਠ ਕੀਨਿ ਰਹਾਵਾ ॥ ੧੮ ॥ ਭਯੋ ਸੀਤ ਬਰਖਾ ਤੇ ਕੰਪਤਿ। ਨਿਕਟਿ ਨ ਮਾਨਵ ਕੋ ਬਚ ਜੰਪਤਿ[10]। ਇਤਿ ਉਤਿ ਖੋਜਤਿ ਹਾਰ ਪਰਜੋ ਹੈ।ਥਾਨ ਨ ਪਾਯੋ ਨਹੀਂ ਥਿਰਜੋ ਹੈ॥੧੯॥ਪੁਨ ਬਨਾਕੁਲ ਬਰਖਾ ਤੇ ਭਯੋ ਛੁਧਾ ਬਹੁਤਿ ਛਲੁਹਾਰ ਨ ਪਯੋ।ਸਘਨ ਤਿਮਰ ਹੋਈ ਜਬਿਜਾਮਨਿ[11]।ਠੌਰ ਨ ਪ੍ਰਾਪਤਿ ਭਾ ਬਿਸਰਾਮ ਨ॥੨੦॥ਚਲਿਬੇ ਤੇ ਇਕ ਥਲ ਥਿਰ ਹੋਵਾ ਖੋਖਰ ਸਹਤ ਬਿੱਛ ਇਕ ਜੋਵਾ ਖਰੇ ਹੋਨ ਕੋ ਤਿਸ ਮਹਿੰ ਥਾਨ। ਬੈਠਨਿ ਪੋਢਨਿ ਕੋ ਨਹਿੰ ਜਾਨਿ॥੨੧॥ਤਿਸ ਮਹਿੰ ਪ੍ਰਵਿਸ਼ਜੋ ਠਾਂਢਾ ਭਯੋ।ਸਿਮਰਨਿ[12]ਕ੍ਰਿਸ਼ਨ ਕ੍ਰਿਸ਼ਨ' ਮੁਖਲਯੋ।ਸਗਰੀ ਜਾਮਨਿ ਖਰੇ ਬਿਤਾਈ।ਬਹੁਰੋ ਤਹਿੰ ਪ੍ਰਭਾ ਤਿਹੁਇ ਆਈ॥੨੨॥ਕ੍ਰਿਸ਼ਨ ਪ੍ਰੀਤ ਇਕ, ਆਸਨ ਔਰੀ। ਦੁਤਿਯ ਨ ਦੀਖਤਿ ਕੋਤਿਸ ਠੌਰੀ।ਦਿਵਸਿ ਦ੍ਵਾਦਸ਼ੀ ਕੇ ਚਿਤ ਵੰਤਾ।ਬਰਤ ਉਪਾਰਨ[13] ਬਿਧਿ ਨ ਲਹੰਤਾ ॥੨੩॥[14]ਕ੍ਰਿਸ਼ਨ ਕ੍ਰਿਸ਼ਨ' ਆਰਾਧਤਿ ਖਰਜੋ ਇਕ ਪ੍ਰੇਮ ਮਹਿੰ ਮਨ ਰਹਿ ਥਿਰਜੋ। ਭਗਤ ਵਛਲ ਪ੍ਰਭੁ ਦੀਨ ਕ੍ਰਿਪਾਲਾ ਜਾਨਜੋ–ਜਾਗਜੋ ਪ੍ਰੇਮ ਬਿਸਾਲਾ॥੨੪॥ਮੋ ਬਿਨ ਇਸਕੇ ਆਸ ਨ ਔਰ । ਕਾਨਨ ਘੋਰ ਬਿਖੈ ਅਸ ਠੌਰ–। ਅਪਨੋ ਜਨ

---

[1]ਕ੍ਰਿਸ਼ਨ ਜੀ ਦਾ ਦਰਸ਼ਨ ਕਰਾਂ। [2]ਠਹਿਰਿਆ ਨਹੀਂ। [3]ਉਚਾਰਿਆ। [4](ਕ੍ਰਿਸ਼ਨ)ਦਰਸ਼ਨ ਦੇਵੇ। [5]ਦੁਆਰਕਾ ਦੀ ਚਲ ਜਾਂਦਿਆਂ ਅਨੰਦ ਹੁੰਦਾ ਹੈ। [6]ਕੜਕਦੀ ਹੈ। [7]ਕਾਲੀ ਘਟਾ। [8]ਬ੍ਰਤ ਵਾਲੇ ਦਿਨ ਦਾ ਫਲ ਆਦਿ ਭੋਜਨ। [9]ਨੇੜੇ ਕੋਈ ਮਨੁਖ ਭੀ ਨਹੀਂ ਬਚਨ ਬੋਲਣ ਵਾਲਾ। [10]ਰਾਤ ਹੋਈ ਤੇ ਜਦੋਂ ਬਹੁਤ। ਅੰਧੇਰਾ ਹੋ ਗਿਆ। [11]ਬਰਤ ਖੋਲਣ ਦੀ।

ਜਨਨੋ ਯੁਤਿ ਪ੍ਰੇਮ। ਚਾਹਤਿ ਭਏ ਕਰਨਿ ਕੋ ਛੇਮ[1]॥੨੫॥ਆਨ ਰੂਪ ਕਰਿ[2] ਲਯਾਇ ਅਹਾਰਾ। ਤਿਹ ਆਗੇ ਧਰਿ ਅਨਤ[3] ਸਿਧਾਰਾ। ਮਾਈ ਦਾਸ ਸੁ ਭੋਜਨ ਦੇਖ।ਸਹਤ ਪਹਿਤ ਕੇ ਭਾਤ[4]ਵਿਸ਼ੇਖ॥੨੬॥–ਮੈਂਆਚਾਰੀ[5]–ਸ਼ੀਕਾ ਠਾਨੀ।–ਬਿਨ ਸੰਜਮ ਕਿਨਿ ਆਨਨੋ ਚਾਨੀ। ਸੁਚ ਸੋਂ ਚੌਕੇ ਅੰਤਰਿ ਖਾਵੌਂ। ਬਿਗਰਹਿ ਨੇਮ ਜਿ ਇਸ ਮੁਖੁ ਪਾਵੌਂ ॥੨੭॥ ਜੇ ਹੋਵਤਿ ਪਕਵਾਨ ਬਨਾ-ਯਸਿ[6]। ਅਚਿਤਿ ਬ੍ਰਤੀ ਮੈਂ[7] ਛੁਧਾ ਮਿਟਾਯਸਿ–। ਇਸ ਬਿਧਿ ਤਰਕਤਿ ਬਹੁ ਚਿਤ ਮਾਂਹੀ।ਹੁਤੋ ਛੁਧਤਿ ਪਰ ਖਾਯਸਿ ਨਾਂਹੀ ॥੨੮॥ ਉਰ ਅੰਤਰ ਕੀ ਲਖਿ ਭਗਵਾਨੂ। ਲਯਾਏ ਅਨਿਕ ਭਾਂਤਿ ਪਕਵਾਨੂ[8]। ਤਿਸਿ ਢਿਗ ਧਰਿ ਕਰਿ ਅਨਤ ਸਿਧਾਰੇ। ਮਾਈ ਦਾਸ ਨਿਹਾਰਿ ਬਿਚਾਰੇ ॥ ੨੯ ॥–ਇਸਿ ਭੀਖਨ ਕਾਨਨ ਕੇ ਮਾਂਹੀ। ਮਾਨਵ ਕਿਸੀ ਥਾਨ ਦਿਖਿ ਨਾਹੀ। ਏਕਿ ਬਾਰ ਦਈ ਕਾਚ ਰਸੋਈ।ਮਮ ਮਨ ਕੀ ਲਖਿ ਕਰਿ ਪੁਨ ਸੋਈ॥੩੦॥ਲਯਾਯਸਿ* ਕੌਨ ਨ ਜਾਨਨੋ ਜਾਈ।ਮਨ ਕੀ ਗਤਿ ਨਹਿੰ ਅਪਰ ਲਖਾਈ[9]।ਪ੍ਰਭੁ ਬਿਨ ਔਰ ਨਹੀਂ ਇਹ ਕੋਈ। ਉਰ ਕੀ ਲਖਿ ਲਯਾਵਤਿ ਭਾ ਸੋਈ ॥੩੧॥ ਨਹਿੰ ਮੁਝ ਕੋ ਦਰਸ਼ਨ ਦਿਖਰਾਯਸਿ। ਦੋਇ ਬਾਰ ਦੇ ਅੰਨ ਸਿਧਾਯਸਿ–। ਇਮ ਬਿਚਾਰਿ ਕਰਿ ਹੇਰਨਿ ਲਾਗਾ।ਚਹੁੰ ਦਿਸ਼ਿਫਿਰਤਿ ਵਧਨੋ ਅਨੁਰਾਗਾ॥੩੨॥ ਪਰਨੋ ਰਹਨੋ ਤਿਹ ਠਾਂ ਪਕਵਾਨ।ਇਤਿ ਉਤਿ ਖੋਜਤਿ ਭਯੋ ਹਿਰਾਨ। ਪ੍ਰੇਮ ਸਮੁੰਦ੍ਰ ਬਿਖੈ ਬਹਿ ਗਯੋ। ਮਾਈ ਦਾਸ ਥਾਹੁ ਨਹਿੰ ਲਹਨੋ ॥੩੩॥ ਰੁਦਨਿ ਕਰਤਿ ਅਰੁ ਊਚ ਪੁਕਾਰੈ।ਨਹਿੰ ਤਨ ਕੀ ਸੁਧਿ ਕੁਛ ਸੰਭਾਰੈ।ਗੁਨਗਾਵਤਿ ਹੈ ਪਤਿਤ ਉਧਾਰਨ!।ਹੇ ਘਨਸ਼ਯਾਮ ਜਗਤ ਕੇ ਕਾਰਨ!॥੩੪॥ਹੇਅਨਾਥ ਕੇ ਨਾਥ ਕ੍ਰਿਪਾਲਾ!।ਨਾਮ ਗਰੀਬ ਨਿਵਾਜ ਬਿਸਾਲਾ। ਹੇ ਮਨਮੋਹਨਿ ਸੁੰਦਰ ਸਾਂਵਰਿ!।ਮੈ ਮਲੀਨ ਪਾਂਮਰ ਤੇ ਪਾਂਵਰਿ[10]॥੩੫॥ ਅਪਨੋ ਬਿਰਦ ਸੰਭਾਰਨਿ ਕਰੀਯਹਿ। ਮਮ ਅਵਗੁਨ ਕੋ ਨਹੀਂ ਨਿਹਰੀਯਹਿ। ਹੈ ਕ੍ਰਿਪਾਲ ਦਿਹੁ

---

[1]ਸੁਖੀ। [2]ਹੋਰ ਰੂਪ (ਧਾਰ) ਕਰਕੇ। [3]ਹੋਰ ਪਾਸੇ। [4]ਪਹਿਤ ਭਾਤ=ਦਾਲ ਤੇ ਚੌਲ। [5]ਕਰਮ ਕਾਂਡੀ ਹਾਂ। [6]ਜੇ ਪਕਵਾਨ ਹੁੰਦਾ, ਭਾਵ ਪੂਰੀ ਆਦਿ ਤਲਿਆ ਪੱਕਾ ਭੋਜਨ। ਦਾਲ ਭਾਤ ਨੂੰ ਕੱਚਾ ਭੋਜਨ ਸਮਝਦੇ ਹਨ। [7]ਖਾ ਲੈਂਦਾ ਮੈਂ ਬਰਤ ਵਾਲਾ। [8]ਪੱਕਾ ਭੋਜਨ (ਪੂਰੀ ਆਦਿ)। [9]ਮੇਰੇ ਮਨ ਦੀ ਗਤੀ (ਭਗਵਾਨ ਤੋਂ ਬਿਨਾ) ਹੋਰ ਕੋਈ ਨਹੀਂ ਜਾਣ ਸਕਦਾ। [10]ਨੀਚ ਤੇ ਤੁੱਛ [ਸੰਸਃ, ਪਾਮਰ=ਨੀਚ, ਪੰਜਾਬੀ, ਪਾਵਲਾ=ਜੁਲਾਹਾ ਭਾਵ ਤੁੱਛ] (ਅ) ਤੇ+ਪਾ+ਵਰ= ਡਰੀ ਸ੍ਰੇਸ਼ਟ ਸ਼ਰਣ। (ਏ) ਨੀਚ ਤੋਂ ਨੀਚ। *ਪਾ:–ਲਿਆਇਓ।

ਦਰਸ ਗੁਸਾਈਂ। ਪ੍ਰਥਮ ਜਥਾ ਭੋਜਨ ਦਿਯ ਆਈ'॥੩੬॥ਇੱਤਨਾਦਿਕ ਪ੍ਰਭੁ ਕੋਜਸੁਕਹੈ। ਬਿਨਤੀ ਕਰਤਿ* ਨੀਚ ਨਿਜ ਲਹੈ।ਕਰਨੋ ਪ੍ਰੇਮ ਨੇ ਬਸ ਕੁਲ ਭਾਰ। ਤਬਹਿ ਸ਼ਜਾਮਘਨ ਬਿਰਦ ਸੰਭਾਰ॥੩੭॥ਅੱਦ੍ਰਿਸ਼ ਹੈ ਕਰਿ[1] ਸ਼੍ਰੀ ਭਗਵਾਨ। ਹਿਤ ਕੱਲਆਨ ਸੁ ਕਰਨੋ ਬਖਾਨ। 'ਮਾਈਦਾਸ ਭਗਤ ਤੂੰ ਮੇਰਾ। ਸਹਤ ਪ੍ਰੇਮ ਬੈਰਾਗ ਬਛੇਰਾ ॥੩੮॥ਇਕ ਅਪਰਾਧ ਆਪਨੋ ਸੁਨੋ। ਜਹਾਂ ਪ੍ਰੇਮ ਤਹਿੰ ਨੇਮ ਨ ਗੁਨੋ।ਜਹਾਂ ਨੇਮ ਤਹਿੰ ਪ੍ਰੇਮ ਨ ਪੂਰਾ। ਯਾਂਤੇ ਰਹਨੋ ਰਿਦੇ ਮਹਿੰ ਊਰਾ॥੩੯॥ ਜਹਿੰ ਸ਼੍ਰੀ ਸਤਿਗੁਰ ਗੋਇੰਦਵਾਲ।ਦਰਸ਼ਨ ਹਿਤ ਗਮਨਨੋ ਜਿਸ ਕਾਲ।ਤਹਿੰ ਸ਼ੰਕਾ ਕਰਿ ਰਾਖਨੋ ਨੇਮ। ਦਰਸ਼ਨ ਕਰਨੋ ਨ, ਛੋਰਨੋ ਪ੍ਰੇਮ॥੪੦॥ਲਖਿ ਇਹ ਸਮੈ ਸਰੂਪ ਸੁ ਮੇਰਾ। ਕਰੋਂ ਅਨੇਕਨਿ ਸ਼ੋਜ ਅਛੇਰਾ।ਤੂੰ ਮਹਿਮਾ ਜਾਨਤਿ ਸਭਿ ਰੀਤਿ। ਰਾਖਨੋ ਨੇਮ ਪ੍ਰੇਮ ਤਜਿ ਚੀਤਿ॥ ੪੧॥ ਇਹਾਂ ਬਿਅਰਥ† ਬ੍ਰਿਲਾਪ ਨ ਕਰੀਅਹਿ।ਹੋਹਿ ਨ ਦਰਸ਼ਨ, ਆਸ ਨਿਵਰੀਅਹਿ। ਹਟਿ ਅਬਿ ਗਮਨਹੁ ਗੋਇੰਦਵਾਲ। ਤਹਿੰ ਮਮ ਦਰਸ਼ਨ ਕਰਹੁ ਕ੍ਰਿਪਾਲ[2] ॥੪੨॥ ਸ਼੍ਰੀ ਗੁਰ ਅਮਰ ਮੋਹਿ ਮਹਿੰ[3]ਕੋਊ।ਭੇਦ ਨ ਜਾਨਹੁ, ਇਕ ਲਖਿ ਸੋਊ। ਜਿਸ ਬਿਧਿ ਕੋ ਸਰੂਪ ਉਰ ਬਾਂਛੈ। ਤਹਾਂ ਜਾਇ ਦਰਸ਼ਹੁ ਸੋ ਆਛੈ॥੪੩॥ਜਗ ਕਾਰਨ ਤਾਰਨ ਤਨ ਮੇਰਾ। ਭਗਤ ਰੂਪ ਧਰਿ ਲੈ ਲਿਹੁ ਹੇਰਾ ਸ਼ੰਕਾ ਮਨ ਮਹਿੰ ਕਰਹੁ ਨ ਕੋਈ। ਸ਼ਰਧਾ ਧਾਰਿ ਦਰਸੀਅਹਿ ਸੋਈ'॥੪੪॥ਸੁਨਿਕੈ ਮਾਈਦਾਸ ਅਦੰਭਾ[4]।ਪਛੁਤਾਵਤਿ ਮਨ ਮਾਨਿਅਚੰਭਾ। —ਨਿਸ਼ਚੈ ਭਯੋ ਮੋਰ ਅਪਰਾਧੁ। ਇਹਾਂ ਦਰਸ ਕੈਸੇ ਅਬਿ ਲਾਧੁ ॥ ੪੫ ॥ ਪਾਰਬ੍ਰਹਮ ਸ਼੍ਰੀ ਸਤਿਗੁਰ ਰੂਪ।ਜਗ ਮਹਿੰ ਕੀਰਤਿ ਬਿਮਲ ਅਨੂਪ। ਸੰਜਮ ਸੋਂ ਭੋਜਨ ਕਹੁ ਖਾਨ। ਇਸ ਨੇ ਮੋਕਹੁ ਕੀਨਿ ਹਿਰਾਨ[5]॥੪੬॥ਉਰ ਕਰਿ ਸਰਲ ਮਿਲੌਂ ਅਬਿ ਜਾਈ। ਤਹਿੰ ਸ਼੍ਰੀ ਕ੍ਰਿਸ਼ਨ ਰੂਪ ਦਰਸਾਈ—। ਇਮ ਨਿਸ਼ਚੈ ਕਰਿ ਭੋਜਨ ਖਾਯੋ।ਹਟਨੋ ਤਹਾਂਤੇ ਪ੍ਰੇਮ ਬਢਾਯੋ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਮਾਈਦਾਸ ਵੇਸ਼ਨੋ' ਪ੍ਰਸੰਗ ਬਰਨਨੰ ਨਾਮ ਦੋਦ੍ਰਿ ਪੰਚਾਸਤੀ ਅੰਸੂ ॥ ੫੨ ॥

੫੩. [ਮਾਈ ਦਾਸ ਵੇਸ਼ਨੋ। ਮਾਣਕਚੰਦ]।

ਦੋਹਰਾ॥ ਅਤਿ ਆਤੁਰ ਹੁਇ ਦਰਸ ਕੋ ਮਾਈ ਦਾਸ ਪਯਾਨ। ਪੰਚ ਚਲਤਿ

---

[1]ਲੁਕਕੇ। [2]ਭਾਵ ਸ੍ਰੀ ਗੁਰੂ ਅਮਰਦਾਸ ਜੀ ਦਾ। [3]ਤੇ ਮੇਰੇ ਵਿੱਚ। [4]ਨਿਰਛਲ। [5]ਖੁਆਰ, ਦੁਖੀ [ਫਾ:, ਹੈਰਾਨ]। *ਪਾ:—ਕਰੈ। †ਪਾ:—ਬ੍ਰਿਥਾ।

ਬਹੁ ਸ਼ੀਘ੍ਰ ਤੇ ਹੋਵਤਿ ਸ਼ੁਮਤਿ ਮਹਾਨ ॥ ੧ ॥ ਚੌਪਈ ॥ ਨਿਸ ਬਿਸਰਾਮਤਿ ਦਿਵਸ ਪਯਾਨਹਿ।ਕ੍ਰਿਸ਼ਨ ਸਤਿਗੁਰੂ*ਨਾਮ ਬਖਾਨਹਿ।ਚਿਤ ਮਹਿ ਚਿਤਵਤਿ ਆਵਤਿ ਸੋਈ।–ਪਾਰਬ੍ਰਹਮ ਗੁਰ ਅਮਰ ਜਿ ਹੋਈ॥੨॥ਮੋ ਕਹੁ ਰੂਪ ਸ਼ਯਾਮ ਦਿਖਰਾਵਹਿ। ਚਤੁਰ ਭੁਜਾ[1] ਬਨਮਾਲ[2] ਸੁਹਾਵਹਿ ।ਮੁਰ ਉਰ ਕੀ ਸ਼ਰਧਾ ਕਰਿ ਪੂਰੀ।ਦਰਸੌਂ ਸਭਿ ਤੇ ਮੂਰਤਿ ਰੂਰੀ–॥੩॥ਕੇਤਿਕ ਦਿਨਮਹਿ ਪਹੁੰਚਨੋ ਆਇ।ਜਿਹ ਠਾਂ ਗੋਇੰਦਵਾਲ ਸੁਹਾਇ। ਪ੍ਰਥਮਹਿ ਗਯੋ ਦੇਗ ਕੇ ਥਾਨ।ਕਰਨੋ ਜਾਚਿਕੈ ਭੋਜਨ ਖਾਨ॥੪॥ਤ੍ਰਿਪਤ ਹੋਇ ਪੁਨ ਅੰਤਰ ਗਯੋ। ਮਨਬਾਂਛਤਿ ਤਸ[3]ਦਰਸ਼ਨ ਭਯੋ।ਜਿਹ ਸਰੂਪ ਕੀ ਉਸਤਤਿ ਬੇਦਾਕਰਤਿ ਰਹਤਿ ਨਹਿ ਪਾਵਤਿ ਭੇਦ ॥ ੫ ॥ ਕਬਿੱਤ ॥ ਸੂਰਜ ਸਮਾਨ ਕੋਟ ਪ੍ਰਭਾ ਹੈ ਮਹਾਨ ਤਨ[4], ਸ਼ੋਭਨ†ਹੈ ਸੀਸ, ਦੁਤਿ ਬਾਹੁਨ ਅਜਾਨਕੀ[5]।ਕੰਬੁ ਗ੍ਰੀਵ, ਲੋਚਨ ਤਿਰੀਛੇ ਤੀਛੇ[6]ਬਾਨ ਮਾਨੋ, ਤੀਖਨ ਹੈ ਨਾਸਕਾ ਮਹਾਨ ਸੁਖਦਾਨ ਕੀ।ਅਧਰ ਪ੍ਰਵਾਲ ਲਾਲ[7],ਸੁੰਦਰ ਬਿਸਾਲ ਭਾਲ, ਕੁੰਡਲ ਕਪੋਲ ਪਰਡੋਲ ਚੰਚਲਾਨ ਕੀ[8]। ਕੁੰਤਲ ਸੁਨੀਲੇ ਢੀਲੇ[9] ਛੂਟੇ ਹੈਂ ਛਬੀਲੇ, ਚਟਕੀਲੇ[10], ਪਟ ਪੀਲੇ ਫਹਿਰੀਲੇ ਬੇਗਵਾਨ ਕੀ[11]॥੬॥ਕਬਿੱਤ॥ ਪਦ ਅਰਬਿੰਦ ਛਬਿ ਬ੍ਰਿੰਦ ਹੈ ਬਿਲੰਦਮ੍ਰਿਦੁ,ਆਨੰਦ ਕੇ ਕੰਦ ਹੈਂਮੁਕੰਦ ਨਿਜ ਦਾਸਕੋ।ਆਂਗਰੀ ਸੁਮਿਲੇ ਨਖ ਜਾਲ ਹੈਂ ਬਿਮਲ ਕਲਿ[12], ਨੂਪਰ[13] ਜਰਾਊ ਜੇ ਜਵਾਹਰ ਪ੍ਰਕਾਸ਼ ਕੇ[14]। ਕੇਹਰਿ ਸੀ ਕਟ[15], ਸੁਲਪੇਟੀ ਛੁੱਦ੍ਰਘੰਟਕਾ[16] ਸੁ, ਤ੍ਰਿਵਲੀ ਉਦਰ[17], ਉਰ ਆਯੁਤ ਬਿਲਾਸਕੇ[18]। ਚੰਦ੍ਰਮਾ ਉਜਾਸ ਕੇ ਸਮਾਨ ਰਹਿ ਭਾਸਕੇ ਬਦਨ ਸੁਖਰਾਸਕੇ ਸੁਹਾਯੋ ਤ੍ਰਾਸ ਨਾਸ ਕੇ[19]॥ ੭ ॥ ਕਬਿੱਤ॥ ਦਿਜ

---

[1]ਚਾਰ ਬਾਹਾਂ। [2]ਵੈਜਯੰਤੀ ਮਾਲਾ। [3]ਤਿਸ ਨੂੰ। [4]ਕਰੋੜਾਂ ਸੂਰਜਾਂ ਵਾਂਗ ਸ਼ੋਭਾ ਬੜੀ ਹੈ ਜਿਨ੍ਹਾਂ ਦੇ ਤਨ ਦੀ। [5]ਲੰਮੀਆਂ ਗੋਡਿਆਂ ਤਕ ਬਾਹਾਂ। [6]ਸੰਖ ਵਰਗੀ ਗਿੱਚੀ, ਅੱਖੀਆਂ ਦੇ ਕੋਨੇ ਦੇਵੇ ਤਿੱਖੇ। [7]ਹੇਠ ਮੂੰਗੇ ਵਤ ਲਾਲ। [8]ਵਾਲੇ ਗੱਲ੍ਹਾਂ ਪਰ ਚੰਚਲ ਹੋ ਕਰਕੇ ਲਟਕ ਰਹੇ ਹਨ। (ਅ) ਡੋਲ+ਚੰਚਲਾ+ਆਯਨ=ਚੰਚਲਤਾ ਦਾ ਘਰ, ਭਾਵ ਮੱਛੀਆਂ ਵਰਗੀ ਡੋਲ। [9]ਵਲਾਂ ਵਾਲੇ ਕੇਸ਼ ਕਾਲੇ ਲਟਕ ਰਹੇ ਹਨ। [10]ਛਬ ਵਾਲੇ ਚੀਕਣੇ (ਕੇਸ)। [11]ਬਸਤ੍ਰ ਪੀਲੇ ਲਹਿਰਾ ਰਹੇ ਹਨ ਪੌਣ ਦੇ ਵੇਗ ਨਾਲ। [12]ਉਂਗਲੀਆਂ ਨਾਲ ਮਿਲੇ ਹੋਏ ਨੋਂਹ ਜੋ ਸਾਰੇ ਉੱਜਲ ਤੇ ਸ਼ਹਣੇ ਹਨ। [13]ਝਾਂਜਰਾਂ। [14]ਪ੍ਰਕਾਸ਼ ਰਹੇ ਹਨ। [15]ਸ਼ੇਰ ਵਰਗੀ ਕਮਰ। [16]ਤੜਾਗੀ। [17]ਤ੍ਰਿੰਨ ਵਲ ਪੇਟ ਤੇ। [18]ਛਾਤੀ ਚੌੜੀ ਅਨੰਦ ਦਾਯਕ। [19]ਚੰਦ ਦੇ ਪ੍ਰਕਾਸ਼ ਸਮਾਨ ਪ੍ਰਕਾਸ਼ ਰਿਹਾ ਹੈ ਮੂੰਹ ਸੁੱਖਾਂ ਦੀ ਖਾਣ ਦਾ, ਸ਼ੋਭ ਰਿਹਾ ਹੈ ਡਰ ਨੂੰ ਨਾਸ਼ ਕਰਨ ਵਾਲਾ। *ਪਾ:–ਸੁ ਸਤਿਗੁਰ। †ਪਾ:–ਸੋਭਤਿ।

ਪਦ ਚਿੰਨ੍ਹ, ਬਨਮਾਲ ਹੈ ਬਿਸਾਲ ਗਰ, ਚਤੁਰ ਭੁਜਾਨਿ ਗਹਨੋ ਗਦਾ ਅਰਬਿਦ ਹੈਂ।ਸੰਖ ਚੱਕ੍ਰ ਬੱਕ੍ਰ[1] ਧਰੇ, ਚੰਦਨ ਚਰਚ ਕਰੇ ਅੰਗਦ ਸਮੇਤ ਭੁਜਦੰਡ[2] ਸੋ ਬਿਲੰਦ ਹੈਂ।ਕੰਧ ਹੈਂ ਉਤੰਗ ਅੰਗ ਅੰਗ ਬਿਖੈ ਸੰਧਿ[3] ਜੋਈ,ਮਾਂਸਲ[4] ਕਠੋਰ ਸਭਿ ਬੱਜ੍ਰ ਕੇ ਮਨਿੰਦ ਹੈਂ।ਹਸੈਂ ਮੰਦਮੰਦ ਹੈਂ, ਉਪਾਵਤਿ ਅਨੰਦ ਹੈਂ,ਅਨਿੰਦ ਜਗਬੰਦ[5] ਹੈਂ,ਮੁਕੰਦ ਸ਼੍ਰੀ ਗੁਬਿੰਦ ਹੈਂ॥੯॥ਦੋਹਰਾ।ਅਪਰ ਸੁੰਦ੍ਰਤਾ ਪ੍ਰਭੂ ਕੀ ਬਰਨ ਸਕੈ ਅਸ ਕੌਨ। ਕੋਟ ਕਾਮ ਸਸਿ ਸੂਰ[6] ਕੀ ਸਮਤਾ ਨਾਹਿਨ ਤੌਨ[7]॥੯॥ਚੌਪਈ।ਮਾਈਦਾਸ ਬੈਸ਼ਨੋ ਦੇਖਿ ਤਨ ਮਨ ਕੀ ਸੁਧਿ ਰਹੀ ਨ ਸ਼ੇਖ[8]। ਹੇਰਿ ਸਰੂਪ ਮਸਤ ਹੁਇ ਰਹਨੋ। ਕੋ ਬਿਧਿ ਮੁਖ ਤੇ ਜਾਤਿ ਨ ਕਹਨੋ॥੧੦॥ਮੂੰਦ੍ਰਿਤ ਕਰੇ[9] ਬਿਲੋਚਨ ਜਬੈ। ਅੰਤਰ ਪਿਖਨੋ ਰੂਪ ਸੋ ਤਬੈ। ਕਿਤਿਕਬਾਰ[10] ਨਹਿ ਨੈਨ ਉਘਾਰੇ। ਉਰਮਹਿ ਮੂਰਤਿ ਥਿਰ ਨੋਨਿਹਾਰੇ॥੧੧॥ ਬਹੁਰ ਬਿਲੋਚਨ ਖੋਲੈ ਜਬੈ। ਪਿਖਿ ਸ਼੍ਰੀ ਅਮਰ ਰੂਪ ਨਰ[11] ਤਬੈ।ਸਤਿਗੁਰ ਨੇ ਨਿਜ ਰੂਪ ਬਨਾਯੋ।ਬਾਂਛਤਿ ਚਿਤ ਸੋ ਤਿਸੈ ਦਿਖਾਯੋ ॥ ੧੨ ॥ ਨਿਕਟ ਹਕਾਰਨੋ ਮਾਈਦਾਸ।[12]ਆਵੋ ਭਗਤ ਬੈਠਿਯੋ ਪਾਸ'।ਸੁਨਤਿ ਬੈਨ ਚਰਨਨਿ ਪਰ ਪਰਨੋ।ਸ਼੍ਰੀ ਗੁਰ ਨਿਜ ਕਰ ਮਸਤਕ ਧਰਨੋ ॥ ੧੩ ॥ ਰੁਚਿਰ ਪ੍ਰਸੰਸਾ ਕਰਿਬੇ ਲਾਗਨੋ।ਗੁਰੁ ਕ੍ਰਿਪਾਲ ਕੇ ਪਗ ਅਨੁਰਾਗਨੋ[13]। [14]ਧੰਨ ਧੰਨ ਸਤਿਗੁਰ ਗਤਿਦਾਨੀ। ਕਲਿ ਮਹਿ ਕਰਹੁ ਉਧਾਰਨ ਪ੍ਰਾਨੀ ॥੧੪॥ ਭੁਜੰਗ ਛੰਦ॥ ਨਮੋ ਦੀਨ ਦਯਾਲੰ,ਨ ਆਦੰ ਨ ਅੰਤੰ।ਅਗਾਧੰ[15],ਅਬਾਧੰ[16],ਰਚੇ ਸਰਬ ਜੰਤੰ[17]। ਤੁਹੀ ਲੋਕ ਚੌਦਾ ਰਚੇ ਧਾਰਿ ਲੀਲਾ। ਪ੍ਰਵੇਸ਼ਨੋ-ਸਬੈ ਮੈਂ,ਅਲੇਪੰ ਸੁ ਮੀਲਾ[18]॥ ੧੫॥ ਮਹਾਂ ਬੀਜ ਬੀਜੰ ਬਿਥਾਰੇ ਬਿਥਾਰਾ[19]।ਤੁਹੀ ਏਕ ਮੂਲੰ ਜਰੀ ਸਾਖ-ਸਾਰਾ[20]। ਉਪਾਵੈਂ ਤੁਹੀ, ਫੇਰ ਪਾਲੈਂ,ਸੰਘਾਰੈਂ। ਸੰਕੋਚੈਂ ਸਬੈ ਦ੍ਰਿੱਸ਼ਨਮਾਨੰ

---

[1](ਦਿਜ=)ਭ੍ਰਿਗੂ ਦੇ ਚਰਨਦਾ ਨਿਸ਼ਾਨ,ਵੈਜਯੰਤੀਮਾਲਾ ਸ੍ਰੀ ਕ੍ਰਿਸ਼ਨ ਗਲ ਵਿੱਚ, ਚਾਰ ਬਾਹਾਂ ਵਿੱਚੋਂ(ਦੋਹੁ ਵਿੱਚ)ਫੜਿਆ ਤ੍ਰਿਸ਼ੂਲ ਤੇ ਕਵਲ ਹੈ। [2](ਤੇ ਬਾਕੀ ਦੋਹੁ ਵਿਚ)ਸੰਖ ਤੇ ਟੇਢਾ ਚੱਕਰ। [3]ਭੁਜਾਂ ਤੇ ਬੁਹੱਟੇ ਹਨ ਤੇ ਚੰਦਨ ਛਿੜਕਿਆ ਹੈ। [4]ਜੋੜ। [5]ਮਸਲੀਆਂ (ਮਾਸ ਦੀਆਂ ਮਛਲੀਆਂ)। [6]ਜਗਤ ਦੇ ਬੰਦਨਾ ਯੋਗ। [7]ਕ੍ਰੋੜ ਚੰਦ੍ਰਮੇ ਤੇ ਸੂਰਜ। [8]ਤਿਸ ਸਤਿਗੁਰੂ ਨਾਲ। [9]ਬਾਕੀ। [10]ਬੰਦ ਕੀਤੇ। [11]ਕਿੰਨੀ ਦੇਰ। [12]ਦੇਖੇ ਸ੍ਰੀ ਗੁਰੂ ਅਮਰਦਾਸ ਜੀ ਮਨੁਖ ਰੂਪ ਵਿਚ। [13]ਪ੍ਰੇਮ ਕਰਨ ਲਗਾ। [14]ਸਮੁੰਦਰ ਰੂਪ ਹੋ। [15]ਦੁਖਾਂ ਤੋਂ ਰਹਿਤ ਹੋ। [16]ਜੀਵ ਜੰਤ। [17]ਮਿਲਿਆ (ਸਭਨਾਂ ਵਿਚ ਫਿਰ) ਅਲੇਪ ਹੈ। [18]ਕਾਰਨ ਦਾ ਕਾਰਣ ਤੇ ਬਿਸਥਾਰਾਂ ਦਾ ਬਿਸਥਾਰ। [19]ਤੂੰ ਹੀ ਇਕ ਮੂੱਢ ਹੈਂ ਅਤੇ ਸਾਰਾ ਜਗ ਟਾਹਣੀਆਂ ਹਨ।

ਪਸਾਰੈ[1] ॥੧੬॥ ਲਖੈ ਨਾਂਹਿ ਕੋਈ ਅਕਾਰੈ[2] ਕਿਤੋ ਹੈ। ਤੁਹੀ ਆਪ ਜਾਨੈ ਗਤੀ ਮੋਂ ਜਿਤੋ ਹੈਂ[3]। ਰਚੇ ਪੰਚ ਭੂਤੰ ਰਿਖੀਕੀ[4] ਜਿ ਸਾਰੀ। ਕਰੀ ਖਾਨ ਚਾਰੀ[5] ਅਨੇਕੈ ਪ੍ਰਕਾਰੀ ॥੧੭॥ ਕ੍ਰਿਪਾਧਾਰਿ ਜਾਂਕੋ ਕਰੋ ਦਾਨ ਨਾਮੰ[6]। ਰਟੈ ਨੀਤਿ ਸੋਈ ਪੁਰੈ ਤੋਹਿ ਸ੍ਰਾਮੰ[7]। ਤਜੈ ਦੇਹਿ ਹੈਤਾ[8] ਲਖੈ ਸੋ ਨਿਰਾਲਾ। ਲਗੈ ਮੀਠ ਭਾਣਾ,ਰਹੰਤੋ* ਸੁਖਾਲਾ ॥੧੮॥ ਲਖੈ ਮੀਤ ਤੋਹੀ, ਸਰੈਂ ਕਾਜ ਸਾਰੇ। ਅਨੇਕਾਨਿ[9] ਮੈਂ ਏਕ ਤੋਹੀ ਨਿਹਾਰੇ। ਤੁਹੀ ਦੀਨ ਬੰਧੁ,ਦਯਾ ਸਿੰਧੁ ਸ੍ਵਾਮੀ।ਉਧਾਰੈਂ ਲਖੈਂ ਦਾਸੁ ਪ੍ਰੇਮੀ ਅਕਾਮੀ[10]॥੧੯॥ਮਹਾਂਰਾਜ ਰਾਜਾ ਪ੍ਰਤਾਪੰ ਬਿਰਾਜੈ। ਤੁਹੀ ਸਰਬ ਕੈ ਸੀਸ ਪੈ ਏਕ ਛਾਜੈਂ[11]। ਘਨਾਨੰਦ[12] ਗਜਾਨੰ ਮਨਿੰਦੈ[13]ਨ ਕੋਈ।ਕਲੀ ਦੇਹ ਧਾਰਜੋ[14]ਕਲਾ ਸਰਬਗੋਈ[15]॥੨੦॥ਗੁਰੂਰੂਪ ਹੋਏ ਤ੍ਰਿਤੀ ਥਾਨ ਸੋਹੈਂ।ਅਸੰਖੈ ਉਧਾਰੇਬਨੇ ਦਾਸ ਜੋ ਹੈਂ।ਨਈ ਰੀਤਿ ਸਿੱਖੀ ਬਿਥਾਰੀ ਉਦਾਰੀ।ਲਈ ਧਾਰਿਜਾਂਹੀਭੁਏਦੁੱਖਨਪਾਰੀ[16]॥੨੧॥ਸਦਾਜੈ,ਸਦਾ ਜੈ,ਸਦਾ ਜੈ ਗੁਸਾਈਂ।ਮਯਾਕੀਨਿ ਮੋਪੈ ਸੁ ਲੀਨੋ ਬਚਾਈ।ਗੁਬਿੰਦੇ, ਮੁਕੰਦੇ ਅਨੰਦੇ,ਅਨੂਪੇ। ਨਮਸਤੰ ਨਮਸਤੰ ਸਮਸਤੰ‡ ਸਰੂਪੇ[17]॥੨੨॥ ਦੋਹਰਾ॥ਇਸ ਪ੍ਰਕਾਰ ਉਸਤਤਿ ਕਰੀ ਹਰਖਤਿ ਮਾਈਦਾਸ। ਭਯੋ ਨਿਹਾਲ ਬਿਸਾਲ ਹੀ ਪੂਰਨ ਪ੍ਰੇਮ ਪ੍ਰਕਾਸ਼[17]॥੨੩॥ਚੌਪਈ॥'ਹੇ ਪ੍ਰਭੂ! ਜੇ ਪ੍ਰਸੰਨ ਮੁਝ ਪਰ ਹੋਰਾਖੋ ਚਰਨ ਕਮਲ ਰਜ ਕਰਿ ਹੌਂ[18]। ਨਿਤ ਦਰਸ਼ਨ ਮੈਂ ਤੁਮਰੋ ਪਾਊਂ। ਜਨਮ ਜਨਮ ਕੋ ਭਰਮ ਮਿਟਾਊਂ[17]॥੨੪॥ਸੁਨਿ ਸ਼੍ਰੀ ਅਮਰ ਪ੍ਰਸੀਦਨਿ[19]ਭਏ।ਮੁਸਕਾਵਤਿ ਮੁਖ ਸੁਖ ਕੋ ਦਏ[20]।ਬਚਨ ਕਹਜੋ[6]ਸੁਨ ਮਾਈਦਾਸ!।ਅਬ ਤੂੰ‡ਰਹੋ ਹਮਾਰੇ ਪਾਸ ॥੨੫॥ ਪ੍ਰਭੁ ਕੋ ਦਰਸ਼ਨ ਇਹ ਠਾਂ ਪਾਯਸਿ। ਸਰਬ ਕਾਮਨਾ ਤੇ ਤ੍ਰਿਪਤਾਯਸਿ[21]।ਅਸ਼ਟ[22] ਦਿਵਸ ਜਬਿ ਅਬਹਿ ਬਿਤਾਵੈ। ਬਹੁਰੋ ਤੋਹਿ ਗੁਰੂ ਬਿਦਤਾਵੈਂ[23]॥੨੬॥ਰਹੁ ਅਨੰਦ ਹੁਇ ਗੋਇੰਦਵਾਲ। ਮਿਲ ਸਤਿਸੰਗ-

---

[1]ਨਿਗਾਹ ਆਂਵਦੇ ਸਾਰੇ ਪਸਾਰੇ ਨੂੰ ਸੰਕੋਚਦੇ ਹੋ (ਲੈ ਕਰਦੇ ਹੋ)। [2]ਆਕਾਰ। [3]ਆਪਣੀ ਗਤੀ ਵਿਚ ਜਿੰਨਾਂ ਕੁ ਤੂੰ ਹੈਂ ਤੂੰ ਆਪਹੀ ਜਾਣਦਾ ਹੈਂ। [4]ਇੰਦ੍ਰੀਆਂ। [5]ਚਾਰੇ ਖਾਣੀਆਂ। [6]ਨਾਮ ਦਾ ਦਾਨ। [7]ਤੇਰੀ ਸ਼ਰਨਿ। [8]ਦੇਹ ਅਭਿਮਾਨ। [9]ਅਨੇਕਾਂ ਵਿਚ। [10]ਨਿਸ਼ਕਾਮ। [11]ਫਬ ਰਿਹਾ ਹੈਂ। [12]ਇਕਰਸ। [13]ਵਰਗਾ। [14]ਕਲਯੁਗ ਵਿਚ ਦੇਹ ਧਾਰੀ ਹੈ ਤੇ। [15]ਛਪਾਈ ਹੈ। [16]ਦੁੱਖਾਂ ਤੋਂ ਪਾਰ। [17]ਪ੍ਰਗਟਿਆ। [18]ਚਰਨਾਂ ਕਮਲਾਂ ਦੀ ਧੂੜੀ ਬਨਾਕੇ ਰਖੋ। [19]ਪ੍ਰਸੰਨ। [20]ਮੁਖ ਤੋਂ ਹਸੇ ਸੁਖ ਨੂੰ ਦੇਣ ਵਾਲੇ (ਸ਼੍ਰੀ ਗੁਰੂ ਜੀ)। [21]ਤ੍ਰਿਪਤ ਹੋ ਜਾਏਂਗਾ। [22]ਅੱਠ। [23]ਤੇਰਾ ਗੁਰੂ ਪ੍ਰਗਟ ਕਰਾਂਗੇ ਭਾਵ ਗੁਰਮੁਖ ਤੋਂ ਹੈ। *ਪਾ:–ਰਹੀ ਤੇ–ਚਹੰਤੋ। †ਪਾ:–ਨਮਸਤੰ। ‡ਪਾ:–ਤੇ।

ਤਿ ਸਿੱਖਨ ਨਾਲ'।ਹਾਥ ਜੋਰਿ ਤਿਨਿ*ਤੈਸੇ ਮਾਨੀ। ਰਹਸੋ ਸਮੀਪ ਸੰਦੇਹਨ ਹਾਨੀ[1]॥੨੭॥ਕਾਰ ਬਾਪਿਕਾ ਕੀ ਬਡ ਹੋਵੈ।ਸਭਿ ਸੰਗਤਿ ਸਿਰ ਕਰਿ ਨਿਤ ਢੋਵੈ[2]। ਖੋਦਤਿ ਖੋਦਤਿ ਜਲ ਲਗਿ ਗਏ। ਕਰ ਰੋਰਨ ਕੋ[3] ਦੇਖਤਿ ਭਏ॥੨੮॥ਨਹਿੰ ਟੂਟਹਿ ਬਹੁ ਜਤਨ ਕਰਤਿਹੈਂ।ਬੁਧਿ ਬਲਿ ਅਪਨੋ ਸਕਲ ਧਰਤਿ ਹੈਂ। ਤਬਿ ਸ਼੍ਰੀ ਅਮਰ ਨਿਕਟ ਚਲਿ ਕਹਸੋ। ਸਤਿਗੁਰ ਨੇ ਬ੍ਰਿਤਾਂਤ ਸਭਿ ਲਹਸੋ॥੨੯॥ਮਾਣਕ ਚੰਦ ਪਥਰੀਆ ਜਾਤਿ।[4]ਖੱਤ੍ਰੀਕੁਲ ਸੁੰਦਰ ਦ੍ਰਿੜ ਗਾਤ[5]।ਤਿਹ ਸੰਗ ਸਤਿਗੁਰ ਕੀਨਿ ਬਖਾਨ।[6]ਹੇ ਮਾਣਕ ਚੰਦ ਲੇਹੁ ਵਿਦਾਨ[6] ॥੩੦॥ਕਰਹੁ ਜੋਰ ਤਿਹ ਹਤਹੁ ਬਨਾਇ'।ਸੁਨਿ ਕਰਿ ਚਰਨ ਪਰਸੋ ਸਹਿਸਾਇ'।ਗੁਰ ਨਿਜ ਕਰ ਤਿਹ ਪੀਠ ਧਰਸੋ ਹੈ। ਲੈ ਵਿਦਾਨ ਕੋ ਬੀਚ ਬਰਸੋ ਹੈ॥੩੧॥ਕਰ ਕੋ ਕਰਿ ਬਲ[7] ਮਾਰਤਿ ਭਯੋ।ਟਟਸੋ ਜਲ ਸੋ ਥਲ ਭਰਿਗਯੋ। ਬੂਡਸੋ ਮਾਣਕ ਹਾਨੇ[8]ਪ੍ਰਾਨ। ਸਤਿਗੁਰ ਸੁਨਿ ਬ੍ਰਿਤੰਤ ਇਹ ਕਾਨ ॥ ੩੨ ॥ [9]ਮਾਣਕ ਹੋਇ[10] ਸੁ ਮਰਤੋ ਨਾਂਹੀ। ਲੈ ਆਵਹੁ ਤਿਸ ਕੋ ਹਮ ਪਾਹੀ'।ਸੁਨਿ ਮਾਣਕ ਕੋ ਲਜਾਇ ਨਿਕਾਸ। ਧਰਸੋ ਆਨਿ ਕਰਿ ਸਤਿਗੁਰ ਪਾਸ॥ ੩੩ ॥ ਦਾਹਨ[11] ਚਰਨ ਸੀਸ ਕੋ ਛ੍ਵਾਯੋ। ਉਠਿ ਬੈਠਸੋ ਜਨੁ ਸੁਪਤਿ ਜਗਾਯੋ।ਸਿਰ ਪਰ ਸਤਿਗੁਰ ਨੈ ਕਰ ਫੇਰਾ।ਭਯੋ ਪ੍ਰਕਾਸ਼ ਬਿਨਾਸ਼ਿ[12]ਅੰਧੇਰਾ ॥ ੩੪॥ ਸਭਿ ਰਿਧਿ ਸਿਧਿ ਬਖਸ਼ਨ ਕੋ ਕਰਸੋ।ਨਾਮੁ[13]'ਜੀਵੜਾ'ਤਿਸ ਕੋ ਧਰਸੋ। ਮਾਈਦਾਸ ਹਕਾਰਸੋ ਪਾਸ।ਸਤਿਗੁਰ ਕੀਨਸਿ ਬਾਕ ਪ੍ਰਕਾਸ਼ ॥੩੫॥[14]'ਤੋਹਿ ਗੁਰੂ[15]ਇਹੁ ਮਾਣਕ ਚੰਦ।ਰਾਖਹੁ ਇਨ ਸੋਂ ਪ੍ਰੇਮ ਬਿਲੰਦ।ਮੰਤ੍ਰੂ[16]ਆਪਨੋ ਤੋਹਿ ਬਤਾਇ। ਤਿਲਕ ਗੁਰਮੁਖੀ ਮਸਤਕ ਲਾਇ॥ ੩੬ ॥ ਸੇਲੀ[17] ਦਈ ਕਰਹੁ ਸਿਖ ਸੰਗਤਿ।ਸੱਤਨਾਮ ਜਪੀਐ ਮਿਲਿ ਪੰਗਤਿ। ਸੰਗਜਾ[18]ਭਗਤਨਿ ਕੀ ਤੁਮ ਹੋਈ।ਜਗ ਸੰਤਾਪ ਬਿਨਾਸੋ ਜੋਈ[19] ॥੩੭॥ ਤੁਮ ਅਬਿ ਅਪਨੇ ਗ੍ਰਿਹ ਕਉ ਜਾਵਹੁ।ਸੱਤਨ ਨਾਮ ਕੋ ਜਾਪ ਜਪਾਵਹੁ। ਗੁਰਮੁਖ ਮਾਰਗ ਕਰਹੁ ਪ੍ਰਕਾਸ਼।

---

[1]ਸ਼ੰਸਿਆਂ ਨੂੰ ਦੂਰ ਕਰਕੇ। [2]ਸਿਰ ਤੇ ਨਿਤ ਢੋਣਾ ਕਰੇ। [3]ਰੋੜਾਂ ਦਾ ਕੜ। [4]ਪਥਰੀਆ ਜਾਤ ਵਾਲਾ। [5]ਤਕੜਾ ਸੁੰਦਰ ਸਰੀਰ। [6]ਵਡਾ ਹੱਥੌੜਾ, ਘਨ, ਵਦਾਨ। [7]ਸ਼ੀਘਰ ਹੀ। [8]ਹਥਾਂ ਦਾ ਬਲ ਕਰਿਕੇ। [9]ਨਾਸ਼ ਹੋਏ। [10]ਜੋ ਮਾਣਕ ਹੈ। [11]ਸੱਜਾ। [12]ਨਾਸ਼ ਕਰਕੇ। [13]ਭਾਵ ਗੁਰਮੁਖ। ਮੁਰਸ਼ਿਦ। [14]ਗੁਰਮੰਤ੍ਰ। [15]ਕਾਲੀ ਉੱਨ ਯਾ ਰੇਸ਼ਮ ਆਦਿ ਦੀ ਬਣੀ ਗਲੇ ਪਾਉਣ ਯਾ ਸਿਰ ਲਪੇਟਨ ਦੀ ਸ਼ੈ। [16]ਨਾਮ। [17]ਸੰਸਾਰ ਦੇ ਦੁਖ ਨਾਸ਼ ਹੋਏ। *ਪਾਃ–ਤਬ।

ਜਹਿ ਕਹਿ ਹੋਵਹਿ ਭਗਤਿ ਨਿਵਾਸ'॥ ੩੯॥ ਸੁਨਿ ਮੁਦ[1] ਮਾਈਦਾਸ ਬਿਸਾਲ। ਮਾਣਕ ਕੇ ਪਾਇਨ[2] ਤਤਕਾਲ। ਨਮਸਕਾਰ ਕਰਿ ਹੋਯਹੁ ਸੰਗਿ। ਦੋਨਹੁ ਪ੍ਰਾਪਤ ਅਨੰਦ ਅਭੰਗ[3]॥੪੯॥ਭੁਗਤਿ ਮੁਕਤਿ ਪ੍ਰਾਪਤਿਕਰ ਮਾਂਹੀ। ਗੁਰ ਤੇ ਕੁਛ ਅਚਰਜ ਇਹੁ ਨਾਂਹੀ। ਗੁਰ ਚੇਲਾ ਦੋਨਹੁ ਤਬਿ ਹੋਇ। ਪਦ[4] ਸ਼੍ਰੀ ਅਮਰ ਪਰਤ ਭੇ ਸੋਇ॥ ੪੦॥ ਕਰਿ ਬਹੁ ਪ੍ਰੇਮ ਬਿਨੈ ਬਹੁ ਠਾਨੀ।'ਹੇ ਸਤਿਗੁਰ ਅਪਦਾ ਸਭਿ ਹਾਨੀ'। ਦੋਨਹੁ ਗਮਨ ਕੀਨਿ ਤਤਕਾਲੇ। ਸਦਨ ਆਪਨੇ ਬਸੇ ਸੁਖਾਲੇ॥ ੪੧॥ ਸੱਤਜਨਾਮ ਬਹੁ ਨਰ ਉਪਦੇਸ਼ਾ। ਸਿੱਖੀ ਕੋ ਵਿਸਤਾਰ ਵਿਸ਼ੇਖਾ[5]।ਬਚਨ ਕਹਯੋਤਤਛਿਨ ਫੁਰਜਾਵੈਲੋਕਅਨੇਕ ਪੂਜਿਬੇ ਆਵੈਂ॥ ੪੨॥ ਜੋ ਜਾਚਹਿ ਇਨ ਕੋ ਢਿਗ ਆਇਰਿਦੇ ਮਨੋਰਥ ਤਤਛਿਨ ਪਾਇਹੋਹਿ ਬਸੋਏ ਕੋ ਦਿਨ ਜਬੈ। ਚਲਿ ਆਵਹਿ ਸਤਿਗੁਰ ਢਿਗ ਤਬੈ॥ ੪੩॥ ਦਰਸ਼ਨ ਕਰਿ ਨਿਜ ਬਿਨਯ ਸੁਨਾਵਹਿ। ਬਹੁਰ ਆਪਨੇ ਗ੍ਰਿਹਕੋ ਜਾਵਹਿ। ਭਈ ਜਗਤ ਮੈਂ ਬਡਿ ਬਡਿਆਈ। ਅੰਤ ਸਮੈਂ ਸੁਖ ਸੋਂ ਗਤਿ ਪਾਈ*॥੪੪॥ਸੋਰਠਾ॥ਬਖਸ਼ਿਸ਼ ਕਰਹਿ ਕ੍ਰਿਪਾਲ ਸਿੱਖੀ ਪੰਥ ਪ੍ਰਸਿੱਧ[6] ਹਿਤ। ਸੇਵਕ ਹੋਤਿ ਨਿਹਾਲ ਪਾਰਬ੍ਰਹਮ ਗੁਰ ਪ੍ਰੇਮ ਚਿਤਿ॥ ੪੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਮਾਣਕ ਪ੍ਰਸੰਗ' ਬਰਨਨੰ ਨਾਮ ਤੀਨ ਪੰਚਾਸਤੀ ਅੰਸੂ॥੫੩॥

੫੪. [ਅਕਬਰ ਦੀ ਗੁਰ ਦਰਸ਼ਨ ਹਿਤ ਲਾਲਸਾ। ਗੰਗੋਸ਼ਾਹ ਬੱਸੀ ਖੱਤ੍ਰੀ]।

ਦੋਹਰਾ॥ ਅਕਬਰ ਦੁਰਗਾ[7] ਚਿਤੌੜ ਕੋ ਟੂਟਨੋ ਨ[8]ਕਰਤੇ ਜੰਗ।ਸ਼੍ਰੀ ਸਤਿਗੁਰ

---

[1]ਪ੍ਰਸੰਨ ਹੋਇਆ। [2]ਚਰਨੀਂ। [3]ਇਕ ਰਸ ਆਨੰਦ। [4]ਚਰਨੀਂ। [5]ਭਾਵ ਪ੍ਰਚਾਰ ਬਹੁਤ ਕੀਤਾ। [6]ਪ੍ਰਗਟਤਾ। [7]ਕਿਲ੍ਹਾ। [8]ਢਤੇ ਨਾ ਹੋਇਆ।

*ਮਾਈਦਾਸ ਸ੍ਰੀ ਕ੍ਰਿਸ਼ਨ ਜੀ ਦਾ ਅਨੰਨਯ ਸੇਵਕ ਸੀ, ਕ੍ਰਿਸ਼ਨ ਜੀ ਦੇ ਦਰਸ਼ਨਾਂ ਲਈ ਦੁਆਰਕਾ ਚਲ ਗਿਆ। ਇਹਦੀ ਅਗਾਧ ਭਗਤੀ ਤੇ ਕ੍ਰਿਸ਼ਨ ਜੀ ਰੀਝੇ ਤੇ ਅਕਾਸ਼ ਬਾਣੀ ਦ੍ਵਾਰੇ ਪ੍ਰਗਟ ਕੀਤਾ ਕਿ ਐਸ ਵੇਲੇ ਮੁਕਤ ਭੁਗਤ ਦੇ ਦਾਤਾ ਗੁਰੂ ਅਮਰਦਾਸ ਜੀ ਹਨ। ਮਾਈ ਦਾਸ ਆਪਣੇ ਇਸ਼ਟ ਦੇ ਇਹ ਵਾਕ ਸੁਣ ਜੱਗਜਾਸਾ ਭਾਵ ਨੂੰ ਲੈਕੇ ਸ੍ਰੀਗੁਰੂ ਅਮਰਦਾਸ ਜੀ ਦੇ ਦਰਬਾਰ ਹਾਜ਼ਰ ਹੋਇਆ ਤੇ ਚਰਨੀਂ ਡਿੱਗਾ ਤੇ ਸਤਿਗੁਰੂ ਜੀ ਦੇ ਇੱਕ ਸਿੱਖ ਤੋਂ ਕਲਜਾਨ ਪ੍ਰਾਪਤ ਕੀਤੀ। ਗੁਰੂ ਘਰ ਦੀ ਉੱਚਤਾ ਤੇ ਮਹਾਨਤਾ ਹੈ ਕਿ ਇਕ ਕ੍ਰਿਸ਼ਨ ਉਪਾਸਕ ਜਿਸਨੂੰ ਅਪਣਾ ਇਸ਼ਟ ਉਪਦੇਸ਼ ਦਿੰਦਾ ਹੈ,ਤੇ ਗੁਰੂ ਜੀ ਦੀ ਮਹਿਮਾ ਦੱਸਦਾ ਹੈ,ਉਹ ਗੁਰੂ ਘਰਵਿਚ ਆਕੇ ਇਕ ਸਿੱਖ ਤੋਂ ਪਰਮਗਤੀ ਪ੍ਰਾਪਤ ਕਰਦਾ ਹੈ। ਜੋ ਸ਼ੈ ਉਸਨੂੰ ਉਥੇ ਇਸ਼ਟ ਤੋਂ ਨਾਂ ਮਿਲੀ ਸੋ ਏਥੇ ਗੁਰਸਿੱਖ ਤੋਂ ਲੱਭ ਪਈ। ਬਾਕੀ ਕ੍ਰਿਸ਼ਨ ਜੀ ਦਾ ਰੂਪਕ ਕਵਿ ਜੀ ਨੇ ਵਿਸ਼ਨੂ ਰੂਪਤਾ ਕਾਵਜ ਰੀਤੀ ਨਾਲ ਜੋ ਬਧਾ ਹੈ ਸੋ ਮਾਈਦਾਸ ਦੇ ਤਦੋਂ ਦੇ ਧਿਆਨ ਹੋਏ ਨਿਸ਼ਚੇ ਦਾ ਸਰੂਪ ਹੈ।

ਢਿਗ ਨਰ ਪਠਨੋ ਬਹੁਤ ਬੇਨਤੀ ਸੇਗ ॥ ੧ ॥ਚੌਪਈ॥'ਪੀਰ ਫਕੀਰ ਪ੍ਰਥਮ ਬਹੁ ਸੇਵੇ।ਹੁਇ ਪ੍ਰਸੰਨ ਸਭਿਹਿਨਿ ਬਰ ਦੇਵੇ।ਨਹੀਂ ਛਤੇਭਾ ਦੁਰਗਚਿਤੌਰ। ਅਬਿ ਮੈਂ ਸ਼ਰਨ ਹਾਥ ਕੋ ਜੋਰਿ'॥੨॥ ਸੁਨਿ ਗੁਰ ਕਹਨੋ'ਤਬਹਿ ਗੜ ਛੂਟੈ। ਇਹਾਂ ਬਾਪਿਕਾ* ਕੋ ਕਰ ਟੂਟੈ'। ਤਬ ਤੇ ਰਹਨੋ ਸ਼ਾਹੁ ਕੋ ਮਾਨਵ'।ਕੜ† ਟੂਟਨੋ ਜਬਿ ਹੀ ਤਿਨ ਜਾਨਵ[2] ॥ ੩ ॥ ਲਿਖਿ ਲੇ ਗਯੋ ਵਾਰ ਤਿਥਿ ਮਾਸ[3]। ਪਹੁੰਚਨੋ ਚਲਿ ਅਕਬਰ ਕੇ ਪਾਸ। ਜਿਸ ਛਿਨ ਕੜ ਟੂਟਨੋ ਤਿਸ ਕਾਲ। ਤਬਹੂੰ ਛੂਟਨੋ ਚਿਤੌੜ ਬਿਸਾਲੁ ॥੪॥ ਅਕਬਰ ਉਰ ਪ੍ਰਤੀਤ ਬਡਿ ਆਈ। ਦਰਸ਼ਨ ਕਰਿਬੇ ਚਾਹ ਬਧਾਈ।ਆਮਖਾਸ ਮਹਿ ਕਰੀ ਪ੍ਰਸ਼ੰਸਾ[4]।'ਸ਼ੀਨਾਨਕ ਅੱਲਹਿ[5]ਨਹਿੰ ਸੰਸਾ॥੫॥ਆਰਫ਼[6] ਕਾਮਲ[7]ਵਲੀ[8]ਵਲਾਇਤ[9]।ਹੋਹਿ ਸਹਾਇ ਦਾਸ ਹਰਿ ਸਾਇਤ[10] । ਹਿੰਦੂ ਮੁਸਲਮਾਨ ਤੇ ਨਯਾਰੇ । ਨਰ ਅਨੇਕ ਦੋਨੋ ਤੇ[11] ਤਾਰੇ॥੬॥ਲਵਪੁਰਿ ਚਲਹਿੰ ਮਿਲਹਿੰ ਦਰਸਾਵਹਿੰ[12] । ਇਮ ਨਿਸ਼ਚੇ ਕਰਿ ਪ੍ਰੇਮ ਬਢਾਵਹਿ। ਬੱਸੀ ਖੱਤ੍ਰੀ[13] ਗੰਗੋ ਨਾਮਾ।ਧਨ ਬਿਵਹਾਰ[14]ਕਰਨਿ ਤਿਹ ਕਾਮਾ ॥੭॥ ਦਰਬ ਹਜ਼ਾਰਹੁੰ ਬਨਜ[15] ਚਲਾਵੈ । ਨਿਤ ਪ੍ਰਤਿ ਮਤਿ ਕਰ ਅਧਿਕ ਬਧਾਵੈ । ਬਿਗਰਨੋ ਏਕ ਬਾਰ ਬਿਵਹਾਰੈ । ਪਾਇਸਿ ਤੋਟਾ[16] ਜਿਤਿ ਕਿਤਿ ਸਾਰੈ॥੮॥ਨਹੀਂ ਸਹਾਇਕ ਕੋ ਤਿਸ ਭਯੋ[17]। ਹੁਤੋ ਉਧਾਰ ਨ ਸੋ ਕਿਨ ਦਯੋ[18]।ਬਡ਼ਾਕਸ਼ਟ ਹੋਯਸਿਮਨ ਮਾਂਹੀ। ਸੋ ਉਪਚਾਰ ਚਲਨੋ ਤਿਸ ਨਾਂਹੀ ॥੯॥ ਨਿਜ ਕੁਟੰਬ ਸਨਬੰਧੀ ਆਨ[19] । ਅਰੁ ਜਿਨ ਸੰਗ ਬਨਜ ਕੋ ਠਾਨਿ[20]।ਸਖਾ ਆਦਿ ਸਭਿ ਤੇ ਦੁਖ ਪਾਇਸਿ । ਟਿਕਨੋ ਨ ਪਗ,ਕਰਿ ਰਹਨੋ ਉਪਾਇਸਿ ॥ ੧੦ ॥ ਚਹੁੰ ਦਿਸ਼ਿ ਤੇ ਜਬਿ ਸੰਕਟਿ ਪਰਨੋ । ਸਤਿਗੁਰ ਸੁਜਸੁ ਸ਼੍ਰਵਨ ਤਿਨ ਕਰਨੋ। ਛੋਰ ਸਭਿਨਿ ਕੋ ਨਿਕਸਨੋ ਕੈਸੇ । ਫਸਨੋ ਜਾਲ ਝਖ[21] ਤਜਾਗਨੋ ਜੈਸੇ॥੧੧॥ਉਰ ਸ਼੍ਰੀ ਅਮਰ ਆਸ ਇਕ ਧਾਰੀ।–ਪਰੋਂ ਸ਼ਰਨ ਹੁਇ ਦੁਖ ਤੇ ਪਾਰੀ–।ਦ੍ਰਿੜ ਪ੍ਰਤੀਤ ਧਰਿ ਦਰਸ਼ਨਆਯੋ।ਪ੍ਰਥਮ ਦੇਗ ਤੇ ਭੋਜਨ

[1]ਆਦਮੀ । [2]ਜਾਣਿਆਂ । [3]ਮਹੀਨਾਂ । [4]ਸਭਨਾਂ ਵਿਚ ਉਸਤਤੀ ਕੀਤੀ । [5]ਪਰਮਾਤਮਾ । [6]ਰੱਬ ਨੂੰ ਪੁੱਜਿਆ [ਅ:, ਆਰਿਫ=ਗਯਾਨਵਾਨ]। [7]ਪੂਰਾ, ਕਾਮਲ । [8]ਔਤਾਰ, ਵਲੀ । [9]ਦੇਸ਼ ਦਾ । [10]ਹਰ ਘੜੀ । [ਅ:, ਸਾਇਤ]। [11]ਦੋਨਾਂ ਵਿੱਚੋਂ । [12]ਦਰਸ਼ਨ ਕਰਾਂਗੇ । [13]ਜਾਤ ਹੈ। ਮਹਿਮਾ ਪ੍ਰਕਾਸ਼ ਵਿਚ ਗੰਗੋ ਬਸੀ ਲਿਖਿਆ ਹੈ, ਭਾਵ ਬਸੀ ਦਾ ਰਹਿਣ ਵਾਲਾ । [14]ਵਿਹਾਰ । [15]ਵਿਹਾਰ । [16]ਘਾਟਾ ਪਾਇਆ । [17]ਕਿਸੇ ਮਦਦ ਨਾ ਕੀਤੀ । [18]ਜੋ ਉਧਾਰ ਰੁਪੱਯਾ ਦਿੱਤਾ ਸੀ ਕਿਸੇ ਨੇ ਨਾ ਦਿੱਤਾ । [19]ਹੋਰ । [20]ਕਰਦਾ ਸੀ । [21]ਮੱਛ ।

*ਪਾ:–ਬਾਵਲੀ । †ਪਾ:–ਕਰ ।

ਖਾਯੋ॥੧੨॥ਪ੍ਰੇਮ ਧਾਰਿ ਪੁਨ ਗਮਨਜੋ ਪਾਸ। ਦੇਖੇ ਜਬਿ ਮਨ ਭਯੋ ਹੁਲਾਸਿ।
'ਤ੍ਰਾਹਿ ਤ੍ਰਾਹਿ' ਕਰਿ ਸ਼ਰਨੀ ਪਰਜੋ। ਗੁਰ ਪਗ ਪੰਕਜ ਪਰ ਸਿਰ ਧਰਜੋ ॥
੧੩॥ਬੈਠਜੋ ਨਿਕਟ ਕਹਜੋ ਗੁਰਦਯਾਲ। 'ਕਹੁ ਗੰਗੋ ਕਯਾ ਤੋਰ[2]ਹਵਾਲ?'।
ਸੁਨਿਕੈ ਨਿਜ ਸੰਕਟ ਸਭਿ ਕਹਜੋ।'ਪ੍ਰਭੁ ਜੀ ਧਨ ਤੋਟਾ ਮੈਂ ਲਹਜੋ'॥੧੪॥
ਗੁਰੂ ਕਹਜੋ 'ਅਬਿ ਦਿੱਲੀ ਜੱਯੈ। ਮਾਨ ਬਾਕ ਤਹਿ ਕੋਠੀ[3] ਪੱਯੈ। ਸਤਿ
ਸੰਗਤਿ ਕੀ ਸੇਵਾ ਕਰਹੁ।ਹੈ ਹੈ ਦਰਬ ਨ ਚਿੰਤਾ ਧਰਹੁ'॥੧੫॥ ਸ਼੍ਰੀ ਗੁਰਕੀ
ਆਇਸੁ ਲੈ ਗਯੋ।ਪੁਰਿ ਮਹਿੰ[4] ਕੋਠੀ ਪਾਵਤਿ ਭਯੋ। ਮੁਗ਼ਲ ਅਚਾਨਕ ਇਕ
ਤਹਿੰ ਆਯੋ।ਲਾਖ ਮੁਹਰ ਜਿਨ ਸੰਗ ਲਦਾਯੋ ॥੧੬॥ ਏਕ ਫਰਦ ਹੁੰਡੀਕੋ[5]
ਚਾਹੇ।ਬੂਝਤਿ ਫਿਰਤਿ ਕੋਠੀਅਨ ਮਾਂਹੈ। ਸੁਨਿ ਹੁੰਡੀ ਇਕ ਕਰੈ ਨ ਕੋਊ[6]।
ਦਰਬ ਅਧਿਕ ਤੇ ਤ੍ਰਾਸਤਿ ਸੋਊ॥੧੭॥ਤਬਿ ਗੰਗੋ ਕੀ ਕੋਠੀ ਆਯੋ। 'ਇਕ
ਹੁੰਡੀ ਮੈਂ ਚਹਤਿ ਕਰਾਯੋ'। ਸਤਿਗੁਰ ਕੇ ਬਚ ਸਿਮਰਨਿ ਕਰੇ।–ਇਸ ਤੇ
ਧਨ ਮਮ ਬ੍ਰਿਧਤਾ ਧਰੇ–॥੧੮॥'ਮੈ ਕਰਿਹੌਂ ਹੁੰਡੀ'ਕਹਿ ਦਯੋ।ਦਰਬਮੁਗ਼ਲ
ਤੇ ਸਗਰੋ ਲਯੋ। ਲਿਖੀ ਦਰਸ਼ਨੀ[7] ਤਿਹ ਕਰ ਦੀਨੀ। ਲੈਕਰਿ ਲਵਪੁਰਿ
ਤਯਾਰੀ ਕੀਨੀ॥੧੯॥ ਤਬਿ ਗੰਗੋ ਦੀਨਾਰ[8]ਜੁ ਸਾਰੀ।ਪਹੁੰਚਾਈ ਤਿਸ ਨਗਰ
ਅਗਾਰੀ।ਮੁਗ਼ਲ ਪ੍ਰਵੇਸ਼ਜੋ ਲਵਪੁਰਿ ਜਾਇ।ਗਯੋ ਬਨਕ ਢਿਗ[9] ਹਾਟ ਪੁਛਾਇ
॥੨੦॥'ਮੋਰ ਦਰਸ਼ਨੀ ਹੁੰਡੀ ਲੈਹੁ।ਲਾਖ ਮੁਹਰ ਅਬਿ ਗਿਨ ਕਰਿ ਦੇਹੁ'।
ਪਹੁੰਚੀ ਮੁਹਰ ਸੁ ਦਈ ਨਿਕਾਸ।ਗਯੋ ਮੁਗ਼ਲ ਲੈ ਰਿਦੇ ਹੁਲਾਸ॥੨੧॥ਤਿਸ
ਪੀਛੇ ਗੰਗੋ ਕੋ ਕਾਮ। ਭਯੋ ਬ੍ਰਿੱਧ[10] ਤੈਸੇ ਧਨ ਧਾਮ। ਵਧੀ ਪ੍ਰਤੀਤ ਚਲਜੋ
ਬਿਵਹਾਰ।ਜਾਨਜੋ ਬਹੁਤੇ ਨਗਰ ਮਝਾਰ॥੨੨॥ ਕਿਤਿਕ ਬਰਸ ਬੀਤੇ ਤਿਸ
ਥਾਯੋ।ਤਬਿ ਸ਼੍ਰੀਅਮਰ ਨਿਕਟ ਦਿਜ ਆਯੋ।'ਕੰਨਜਾਂ ਏਕ ਨਿਕੇਤ ਕੁਮਾਰੀ।
ਸ਼੍ਰੀ ਗੁਰ ਆਯੋ ਸ਼ਰਨ ਤੁਮਾਰੀ ॥ ੨੩ ॥ ਕਿਤਿਕ ਦਰਬ ਤੁਮ ਤੇ ਜਬਿ
ਪਾਵੌਂ।ਕੰਨਜਾਂ ਪਾਨਗ੍ਰਹਿਨ[11] ਕਰਵਾਵੌਂ। ਰਿਣ ਰਿਪੁ ਬਲ ਤੇ[12] ਦੁਖ ਨਹਿੰ
ਐਸੋ।ਪਿਤ ਕੁਮਾਰਿ ਕੋ ਪਾਵਤਿ ਜੈਸੇ[13]॥ ੨੪ ॥ ਸ਼੍ਰੀ ਗੁਰ ਕ੍ਰਿਪਾ ਧਾਰਿ ਸੁਖ-

---

[1]ਰੱਖਜਾ ਕਰੋ ! ਰੱਖਜਾ ਕਰੋ ! [2]ਤੇਰਾ। [3]ਸ਼ਾਹੂਕਾਰੇ ਆੜ੍ਹਤ ਆਦਿ ਦੀ ਦੁਕਾਨ। [4](ਦਿੱਲੀ) ਸ਼ਹਿਰ ਵਿਚ। [5]ਇਕੋ ਕਾਗਜ਼ ਹੁੰਡੀ ਦਾ। [6]ਇੱਕ ਹੁੰਡੀ ਸੁਣਕੇ ਕੋਈ ਨਹੀਂ (ਹੁੰਡੀ) ਕਰਦਾ। [7]ਦਰਸ਼ਨੀ ਹੁੰਡੀ। [8]ਭਾਵ ਮੁਹਰਾਂ [ਫਾ:, ਦੀਨਾਰਿ ਸੁਰਖ਼=ਸੋਨੇ ਦਾ ਇੱਕ ਸਿੱਕਾ]। [9]ਵਪਾਰੀ ਕੋਲ। [10]ਬਾਧੇ ਵਿਚ ਹੋਯਾ। [11]ਵਿਵਾਹ। [12]ਕਰਜ਼ ਤੇ ਬਲੀ ਸ਼ੱਤ੍ਰੂ ਦਾ। [13]ਪਿਤਾ ਕੁਆਰੀ (ਲੜਕੀ ਨੂੰ ਵੇਖਕੇ ਦੁਖ)ਪਾਂਵਦਾ ਹੈ ਜੈਸੇ।

ਰਾਸਿ। ਲਿਖੇ 'ਰਜਤਪਣ ਦੇਹੁ ਪਚਾਸ'।ਗੰਗੋ ਪਰ ਹੁੰਡੀ ਕਰਿ ਦੀਨਿ। ਲੈ ਕਰਿ ਬਿੱਪ੍ਰ ਗਮਨ ਕੋ ਕੀਨਿ ॥੨੫॥ ਪਹੁੰਚਸੋ ਪੁਰਿ, ਕਾਗਜ਼[1] ਜਬਿ ਦਯੋ। ਗੰਗੋ ਪਿਖਿ ਬਿਸਮੈ ਹੁਇ ਗਯੋ।ਤੁਸ਼ਨਿ ਭਯੋ,ਨਧਨ ਕੋ ਦੀਨ। ਹਟਸੋ ਬਿੱਪ੍ਰ ਉਰ ਸੈਕਟ ਪੀਨ ॥੨੬॥ ਸ਼੍ਰੀ ਗੁਰ ਅਮਰ ਦਾਸ ਕੇ ਪਾਸ। ਆਯੋ ਛੁਛਾ ਭਯੋ ਨਿਰਾਸ।ਅੰਤਰਜਾਮੀ ਸਭਿ ਕੁਛ ਜਾਨਾ।–ਗੰਗੋ ਪਾਇ ਦਰਬ ਅਭਿਮਾਨਾ– ॥੨੭॥ ਕਰਸੋ ਬਿਚਾਰਨ–ਦਰਬ ਸੁਭਾਇ[2]। ਜਿਸ ਢਿਗ ਆਵੈ ਸੁਧਿ[3] ਤਿਸੁ ਜਾਇ।ਗੁਰ ਪਰਮੇਸ਼ੁਰ ਬੀਸਰ ਜੈਹੈ। ਲਾਲਚ ਲਗੇ ਕਸ਼ਟ ਕੋ ਪੈਹੈ ॥੨੮॥ ਕਰਹਿ ਬਾਵਰਾ ਸੁਰਤਿ ਬਿਸਾਰੈ। ਜੋਗ ਅਜੋਗ ਨ ਬਹੁਰ ਬਿਚਾਰੈ–। ਇਮਿ ਲਖਿ ਦਿਜ ਕੋ ਦਰਬ ।ਦਵਾਯੋ। ਕੈਨਜਾਂ ਬਜਾਹੁ ਕਰਸੋ ਹਰਖਾਯੋ ॥ ੨੯ ॥ ਤਿਸ ਦਿਨ ਤੇ ਗੰਗੋ ਕੋ ਦਰਬ। ਜਾਤਿ ਜਾਤਿ ਬਿਨਸਸੋ ਪੁਨ ਸਰਬ[4]।ਥੋਰਨ ਦਿਨ ਮੈਂਰੈਕ ਭਯੋ ਹੈ।ਤਬਿ ਨਿਜਔਗੁਨ ਜਾਨਿ ਲਯੋ ਹੈ॥੩੦॥–ਸਤਿਗੁਰ ਤੇ ਬੇਮੁਖ ਮੈਂ ਭਯੋ।ਯਾਂਤੇ ਦਰਬ ਸਰਬ ਹਰਿ ਗਯੋ। ਤਿਨ ਬਿਨ ਕੌਨ ਸਹਾਇਕ ਮੇਰਾ।ਉਚਿਤ ਮੋਹਿ ਬਨਿਬੋ ਅਬ ਚੇਰਾ[5] ॥੩੧॥ਸਭਿ ਬਿਧਿ ਸੇਵਾ ਕਰੌਂ ਗੁਸਾਈਂ। ਫੇਰੌਂ ਬਢਨੀ[6] ਤਿਨ ਦਰ ਜਾਈ। ਸਿਰ ਧਰਿ ਜਲ ਢੋਵੌਂ ਚਿਰ ਕਾਲ। ਕਰੌਂ ਸੇਵ ਇੱਤਯਾਦਿ ਬਿਸਾਲ–॥੩੨॥ ਦਿੱਲੀ ਪੁਰਿ ਤੇ ਨਿਕਸਸੋ ਚੋਰੀ। ਭੂਰਨ ਪੰਥ ਆਇ ਗੁਰ ਓਰੀ। ਇਹਾਂ ਬਾਪਿਕਾ ਹੋਵਤਿ ਤਯਾਰੀ। ਮਿਲਿਸਭਿਹਿਨਿ ਮੈਂਲਾਗਸੋ ਕਾਰੀ[7]॥੩੩॥ਅੰਤਰਜਾਮੀਸਭਿਕਿਛ*ਜਾਨਾ। ਢਿਗ ਹਕਾਰ ਨਹਿੰ ਕਛੂ ਬਖਾਨਾ। ਬਹੁਤ ਮੋਲ ਕੇ ਵਸਤ੍ਰੁਨਿ ਮਾਂਹਿ। ਬਾਧੈਂ ਈਟ ਪੀਠ ਧਰਿ ਜਾਹਿ ॥ ੩੪ ॥ ਲੋਕ ਲਾਜ ਕੁਲ ਰੀਤਿ ਮਹਾਨਾ। ਖਾਨ ਪਾਨ ਆਦਿਕ ਤਜਿ ਗਯਾਨਾ[8]। ਬਾਪੀ ਕਾਰ ਬਿਖੈ ਰਹਿ ਲਾਗਾ। ਸਭਿ ਸੁਧਿ ਭੂਲਿ ਪ੍ਰੇਮਰਸ ਪਾਗਾ ॥੩੫॥ ਕਿਹ ਸੋਂ ਕਹੈ ਨ ਸੁਨਿਹੈ ਬਾਤ।ਸੇਵਾ ਕੇ ਤਤਪਰ ਦਿਨ ਰਾਤ। ਗੁਰ ਸੇਵਾ ਕੋ ਤਪ ਅਸੁ ਕੀਨਾ। ਜਗ ਬਿਵਹਾਰ ਛੋਰਿ ਸਭਿਦੀਨਾ॥੩੬॥ਹੋਤਿ ਭਯੋ ਉਤਸ਼ਾਹੁ ਬਿਸਾਲਾ। ਅੰਤਰ ਬ੍ਰਿਤਿ ਟਿਕਗੀ† ਤਿਸਿ ਕਾਲਾ।ਪ੍ਰੇਮ ਪ੍ਰਵਾਹ ਬਹਸੋ ਉਰ ਮਾਂਹੀ। ਚਿੰਤ ਕਸ਼ਟ ਤ੍ਰਿਣ ਠਹਿਰਸੋ

---

[1]ਭਾਵ ਹੁੰਡੀ। [2]ਮਾਇਆ ਦਾ ਸੁਭਾਇ (ਹੀ ਐਸਾ ਹੈ)। [3]ਹੋਸ਼, ਮੱਤ। [4]ਜਾਂਦਾ ਜਾਂਦਾ ਸਾਰਾ ਹੀ ਨਾਸ਼ ਹੋ ਗਿਆ। [5]ਦਾਸ। [6]ਝਾੜੂ। [7]ਕੰਮ ਵਿਚ। [8]ਭਾਵ ਖਾਣ ਪੀਣ ਦੀ ਸੋਝੀ ਨਹੀਂ ਰਹਿੰਦੀ ਸੀ। *ਪਾ:–ਬਿਧਿ। †ਪਾ:–ਬ੍ਰਿੱਤਿ ਟਿਕੀ।

ਨਾਂਹੀ[1]॥੩੭॥ਜਜੋਂ ਜਜੋਂ ਸੁਖ ਪ੍ਰਾਪਤਿ ਭਾ ਉਰਕੋ। ਤਜੋਂ ਤਜੋਂ ਸੇਵ ਪ੍ਰੇਮ ਭਾ ਗੁਰਕੋ॥ਮਨ ਮਹਿ ਮੂਰਤਿ ਅਚਲ ਟਿਕਾਈ। ਕਬਹੂੰ ਵਹਿਰ ਪਿਖਹਿ ਗੁਰ ਭਾਈਂ ॥੩੮॥ਨਿਸ ਦਿਨ ਧਯਾਨ ਟਿਕਾਯੋ ਕੈਸੇ। ਜੋਗੀ ਕੀ ਸਮਾਧਿ ਹੁਇ ਜੈਸੇ। ਅਤਿਸ਼ੈ ਖੈਂਚ ਪ੍ਰੇਮ ਜਬਿ ਕੀਨਿ। ਰਹਜੋ ਗਯੋ ਨਹਿੰ ਗੁਰੂ ਪ੍ਰਬੀਨਿ ॥ ੩੯ ॥ ਦਾਸਨ ਕੇ ਬਸਿ ਬਿਰਦ ਸੰਭਾਰਾ। ਵਸੀ ਪ੍ਰੇਮ ਤੇ ਨਿਕਟ ਹਕਾਰਾ। ਮੁਸਕਾਨੇ ਗੁਰ ਬਾਕ ਬਖਾਨਾ। 'ਗੰਗੋ ਸ਼ਾਹੁ ਆਉ ਦੁਖ ਹਾਨਾ[2]' ॥੪੦॥ਪਦ ਪੰਕਜ ਪਰ ਸਿਰ ਨਿਜ ਧਰਜੋ। ਬਹੁਰ ਜੋਰਿ ਕਰ ਆਗੈ ਖਰਜੋ। 'ਮਾਯਾ ਮਗਨ ਬਿਮੁਖਮੈਂ ਭਯੋ।ਅਪਨੋ ਜਾਨਿ ਬਖਸ਼ਕਰਿ ਲਯੋ ॥੪੧॥ਪਦ ਅਰਬਿੰਦ ਬਿਖੈ ਮੁਝ ਰਾਖਹੁ।—ਸੇਵਕ ਆਉ—ਬਚਨ ਮੁਖ*ਭਾਖਹੁ'। ਸੁਨਿ ਸਤਿਗੁਰ ਕਰਨਾ ਰਸ ਢਰੇ। ਤਤਛਿਨ ਮਹਿੰ ਨਿਹਾਲ ਤਿਸ ਕਰੇ॥ ੪੨ ॥ ਬਸਤ੍ਰ ਬਿਸਦ ਪਹਿਰਾਇ ਨਵੀਨ। ਮਸਤਕ ਪਰ ਨਿਜ ਕਰ ਧਰਿ ਦੀਨ। ਸੱਤਨਾਮੁ ਮੁਖ ਮੰਤ੍ਰ ਕਹਾਯੋ। 'ਗੰਗੁਸ਼ਾਹੁ' ਕਹਿ ਨਾਮ ਬੁਲਾਯੋ ॥੪੩॥ 'ਭੁਗਤਿ ਮੁਕਤਿ ਨਿਧ ਸਿਧਿ ਤੁਹਿ ਦੀਨੀ।ਗ੍ਰਿਹ ਕੋ ਗਮਨੋ' ਆਗਯਾ ਕੀਨੀ। 'ਅਪਨੀ ਸੰਗਤਿ ਕੀਜਹਿ ਜਾਇ। ਗੁਰ ਸਿੱਖੀ ਕੀ ਰੀਤਿ ਚਲਾਇ॥ ੪੪ ॥ ਅਜ਼ਮਤ ਜੁਤਿ ਕਰਿਕੈ ਸੁ ਪਠਾਯੋ। ਪਾਇ ਬਖਸ਼ ਪੁਨ ਸੀਸ ਨਿਵਾਯੋ[3]। ਬਿਦਾ ਹੋਇ ਕਰਿ ਸਦਨ ਸਿਧਾਰਾ।ਧਯਾਨ ਰਿਦੇ ਸਤਿਗੁਰ ਕੋ ਧਾਰਾ ॥੪੫ ॥ ਬਹੁ ਪ੍ਰਕਾਰ ਕੀ ਉਸਤਤਿ ਕਰਿਕੈ। ਭਯੋ ਨਿਹਾਲ ਸੁ ਅਜ਼ਮਤ ਧਰਿਕੈ। ਜਾਇ ਸਦਨ ਮਹਿੰ ਸੰਗਤਿ ਕੀਨਿ[4]। ਸਤਿਗੁਰ ਨਾਮ ਜਪਾਵਨ ਦੀਨਿ[5]॥ ੪੬॥ ਜਿਸ ਕੋ ਬਚਨ ਕਹੈ ਫੁਰ ਜਾਇ। ਹੋਵਤਿ ਭਏ ਸਿੱਖ ਸਮੁਦਾਇ। ਅਬਿ ਲਗ ਤਿਸਕੇ ਜਾਨੇ ਜਾਇੰ[6]।ਕਵਿ ਸੰਤੋਖ ਸਿੰਘ ਪੁਰਨ ਧਯਾਇ॥੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਿਥਮ ਰਾਸੋ 'ਗੰਗੋ ਪ੍ਰਸੰਗ' ਬਰਨਨੰ ਨਾਮ ਚਤੁਰ ਪੰਚਾਸਤੀ ਅੰਸੂ ॥ ੫੪ ॥

੫੫. [ਕਾਬਲ ਵਾਲੀ ਪਤਿਬ੍ਰਤ ਮਾਈ]

ਦੋਹਰਾ॥ ਕਾਰ ਹੋਤਿ ਨਿਤਿ ਬਾਪਿਕਾ ਕਰਹਿੰ ਪ੍ਰੇਮ ਸੋਂ ਦਾਸ। ਕ੍ਰਿਪਾ ਦ੍ਰਿਸ਼ਟਿ ਜਿਸ ਕੋ ਪਿਖਿਤਿ ਤਿਸ ਕੇ ਗਯਾਨ ਪ੍ਰਕਾਸ਼॥੧॥ ਚੌਪਈ॥ ਲਯਾਇੰ ਈਂਟਕਾ

[1]ਚਿੰਤਾ ਦੇ ਦੁੱਖ ਰੂਪੀ ਕੱਖ ਨਾ ਠਹਿਰੇ ਭਾਵ ਰੁੜ੍ਹ ਗਏ। [2]ਦੁਖ ਨਾਸ਼ ਹੋਏ। [3]ਗੁਰੂ ਜੀ ਨੂੰ ਸੀਸ ਨਿਵਾਇਆ। [4]ਸਤਿਸੰਗ ਬਣਾਇਆ। [5]ਭਾਵ ਨਾਮ ਜਪਾਇਆ। [6]ਹੁਣ ਤਕ ਗੰਗੂ ਦੀ ਸੰਪ੍ਰਦਾ ਦੇ ਲੋਕੀਂ ਉਸ ਤੋਂ ਜਾਣੇ ਜਾਂਦੇ ਹਨ। ਭਾਵ ਗੰਗੂ ਸ਼ਾਹੀ ਕਹਾਉਂਦੇ ਹਨ।

*ਪਾ:—ਬਦਨ ਨਿਜ।

ਕਰਦਮ[1] ਕਰਿਕੈ। ਚੂਨਾ ਪ੍ਰਿਥਮ ਸ ਨੀਕ ਸੁਧਰਿਕੈ। ਪੀਸਹਿੰ ਚਾਕੀ ਮਹਿ ਕਰਿ ਪ੍ਰੇਮ। ਸਿਰ ਧਰਿ ਕਰਿ ਗਮਨਹਿੰ ਹਿਤ ਛੇਮ॥੨॥ਕਿਸ ਕੋ ਕਿਮ ਕੋਈ ਨਹਿ ਕਹੈ[2]।ਆਪੇ ਕਰਨ ਸੇਵ ਸ਼ੁਭ ਚਹੈਂ।ਇਕ ਆਵਹਿੰ ਇਕਲੇ ਲੇ ਜਾਹਿੰ।ਕਾਰੀਗਰ ਕੋ ਢਿਗ ਪਹੁੰਚਾਹਿੰ॥੩॥ਜਸੋਂ ਜਸੋਂ ਕਰਹਿੰ ਪ੍ਰੀਤ ਸੋਂ ਸੇਵਾ। ਤਸੋਂ ਤਸੋਂ ਲਖਿ ਸਭਿ ਕੀ ਗੁਰਦੇਵਾ। ਪੂਰਹਿੰ ਮਨੋ ਕਾਮਨਾ ਤਿਨ ਕੀ। ਬਸਾਪਕ ਜੋਤਿ ਸਭਿਨਿ ਮਹਿ ਜਿਨਕੀ॥੪॥ ਏਕ ਸਿੱਖ ਕਾਬਲ ਮਹਿੰ ਰਹੈ। ਪਤੀਬ੍ਰਤਾ ਇਸਤ੍ਰੀ ਜਿਸ ਅਹੈ। ਪਤਿ ਮਹਿੰ ਪ੍ਰੇਮ ਜਾਮਨੀ ਦਿਨ ਮੈਂ। ਫੁਰਹਿ ਨ ਅਪਰ ਪੁਰਸ਼ ਕੋ ਮਨ ਮੈਂ॥੫॥ਤਿਹ ਸਿਖ ਨੇ ਸਿੱਖੀਸੁ ਦ੍ਰਿੜ੍ਹਾਈ। ਅਪਨਿ ਭਾਰਜਾ ਕੋ ਸੁਖਦਾਈ[3]। ਪਤਿਬ੍ਰਤਿ ਤੇ ਤਿਹ ਸ਼ਕਤਿ ਬਿਸਾਲਾ। ਜਹਿੰ ਚਾਹੈ ਪਹੁੰਚੈ ਤਤਕਾਲ॥੬॥ਕੋਸ ਹਜ਼ਾਰਹੁ ਘਟਿਕਾ ਮਾਂਹੀ। ਪਹੁੰਚਤਿ ਦੇਰ ਲਗਹਿ ਜਿਸ ਨਾਂਹੀ*।ਇੱਤਯਾਦਿਕ ਸ਼ਕਤੀ ਕਹੁ ਧਾਰਤਿ।ਸਦਾ ਪ੍ਰੇਮਪਤਿ ਸੋਂ ਪ੍ਰਤਿਪਾਰਤਿ[4]॥੭॥ ਕਾਰ ਬਾਪਿਕਾ ਕੀ ਤਿਨ ਜਾਨੀ। ਤਯਾਰ ਕਰਾਵਤਿ ਗੁਰ ਗੁਨ ਖਾਨੀ। ਫਲ ਬਿਸਾਲ ਲਘੁ ਸੇਵਾ ਕੀਨੇ[5]। ਕੌਨ ਤਜਹਿ ਅਸ[6] ਜਿਨ ਮਨ ਚੀਨੇ॥੮॥ ਸੋ ਸਿਖਨੀ ਕਾਬਲ ਤੇ ਆਵੈ।ਪ੍ਰਾਤਿ ਹੋਤਿ[7] ਗੁਰਸੇਵ ਕਮਾਵੈ। ਸਗਰੇ ਦਿਵਸ ਟਹਿਲ ਕੋ ਕਰਿਹੀ। ਖਨਤੇ[8] ਕਾਰਿ ਸੁ ਵਹਿਰ ਨਿਕਰਿਹੀ॥੯॥ਚੂਨਾ ਈਂਟ ਦੇਤਿ ਪਹੁੰਚਾਇ।ਧਰੇ ਪ੍ਰੇਮ ਬਹੁ ਚੌਪ ਵਧਾਇ। ਕਿਹ ਸੋਂ ਕਰਹਿ ਬੋਲਬੋ ਨਾਂਹੀ। ਸਤਿਗੁਰ ਚਰਨ ਧਰਹਿ ਉਰ ਮਾਂਹੀ॥੧੦॥ ਪਰਹਿ ਨਿਸਾ ਹੁਇ ਅੰਤਰਧਾਨ। ਨਿਜ ਘਰ ਕਾਬਲ ਕਰਹਿ ਪਯਾਨ। ਖਾਨ ਪਾਨ ਸਭਿ†ਕੁਟੰਬ ਸਮੇਤਾ ਕਰਿ ਸੁਪਤਹਿ ਸੋ ਅਪਨ ਨਿਕੇਤ॥੧੧॥ ਹੋਤਿ ਪ੍ਰਾਤਿ ਪੁਨ ਆਇ ਅਚਾਨਕ। ਕਰਹਿ ਸੇਵ ਸਿਮਰਹਿ ਸ਼੍ਰੀ ਨਾਨਕ। ਦੇਖਤਿ ਸਿੱਖ ਅਚੰਭੇ ਰਹੈਂ। ਤਿਸ ਇਸਤ੍ਰੀ ਕੋ ਭੇਵ ਨ ਲਹੈਂ॥੧੨॥–ਸੇਵਾ ਕਰਤੀ ਹਾਥ ਪਸਾਰਹਿ। ਪਲਨਾ ਕੋ[9] ਝੂਲਵਾਨ ਧਾਰਹਿ। ਬਹੁਰ ਕਾਰ ਕੋ ਕਰਹਿ ਬਨਾਇ।ਪੁਨਘਟਿਕਾਮਹਿੰ ਦੇਤਿ ਝੁਲਾਇ[10]॥੧੩॥ਕਹਿੰ ਤੇ[11] ਆਵੈ

[1]ਗਾਰਾ। [2]ਕਿਸੇ ਨੂੰ ਕਿਸੇ ਤਰ੍ਹਾਂ ਕੋਈ ਕਹਿੰਦਾ ਨਹੀਂ। [3]ਆਪਣੀ ਇਸਤ੍ਰੀ ਨੂੰ ਸੁਖਦਾਤੀ (ਸਿੱਖੀ ਦ੍ਰਿੜਾਈ)। [4]ਪਾਲਦੀ ਹੈ, ਭਾਵ ਕਰਦੀ ਹੈ। [5]ਫਲ ਬਹੁਤ ਪ੍ਰਾਪਤ ਹੁੰਦਾ ਹੈ ਥੋੜੀ ਸੇਵਾ ਕਰਨੇ ਕਰਕੇ ਹੀ। [6]ਐਸੀ (ਸੇਵਾ)। [7]ਸਵੇਰ ਹੋਣ ਤੋਂ। [8]ਖੋਦਕੇ। [9](ਮਾਨੋਂ) ਪੰਘੂੜੇ ਨੂੰ। [10]ਇਕ ਘੜੀ ਪਿੱਛੋਂ ਇਕ ਝੁਟਾ ਦੇ ਦੇਂਦੀ ਸੀ (ਹੱਥ ਨਾਲ)। [11]ਕਿੱਥੋਂ।

*ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉੱਤਰਾਰ੍ਧ ਅਧ੍ਯਾਯ ੩੯ ਅੰਕ ੬੦ ਦੀ ਹੇਠਲੀ ਟੂਕ। †ਪਾਃ–ਸੁ।

ਜਾਇ ਹਮੇਸ਼?–ਜਨਹਿੰ ਜਾਨਹਿੰ ਸਭਿ ਬਿਸਮ ਵਿਸ਼ੇਸ਼। ਦੂਜੇ ਹਾਥ ਪਸਾਰਤਿ ਹੇਰਹਿੰ।ਲਖਹਿੰ ਨ ਗਤਿ ਆਚਰਜ ਬਡੇਰਹਿੰ॥੧੪॥ਬੂਝ ਨ ਸਕਹਿੰ ਪ੍ਰੇਮ ਸੋਂ ਸੇਵਹਿੰ।ਕਰਹਿੰ ਕਾਰ ਕੋ ਲਖਹਿੰ ਨ ਭੇਵਹਿੰ[1]। ਆਪਸ ਮਹਿੰ ਚਰਚਾ ਬਹੁ ਕਰਹਿੰ। ਕਿਸਹੂੰ ਕੋ ਕੁਛ ਸਮਝ ਨ ਪਰਹਿ ॥ ੧੫ ॥ 'ਅੰਤਰ ਬ੍ਰਿੱਤਿ ਇਕਾਗਰ ਸੁਰਤਿ। ਕਾਰ ਕਰਨ ਮਹਿੰ ਧਰਤੀ ਫੁਰਤਿ[2]। ਨਿਤ ਪ੍ਰਤਿ ਸੇਵਾ ਮਹਿੰ ਹਿਤਵਾਨੇ[3]। ਬਿਨ ਆਲਸ ਉੱਦਮ ਬਹੁ ਠਾਨੇ'॥੧੬॥ਬਹੁਤ ਦਿਵਸ ਇਸ ਭਾਂਤਿ ਬਿਤਾਏ। ਅਚਰਜ ਮਹਿੰ ਨਿਤਿ ਸਿਖ ਸਮੁਦਾਏ।ਮਿਲਿ ਸਗਰੇ ਸਤਿਗੁਰ ਪਹਿ ਗਏ।ਬਿਸਮਤਿ ਮਤਿ ਸੋਂ ਬੂਝਤਿ ਭਏ"॥੧੭॥'ਹੇ ਪ੍ਰਭੂ ਜੀ! ਆਵਤਿ ਇਕ ਮਾਈ। ਮਿਲਤਿ ਸਭਿਨਿ ਮਹਿੰ ਕਾਰ ਕਮਾਈ। ਜਾਮਨਿ ਮਹਿੰ ਅਲੋਪ ਹੁਇ ਜਾਇ।ਸਭਿ ਕੋ ਦੇਖਤਿ ਦਿਖਤਿ ਨ ਕਾਇ॥੧੮॥ਪ੍ਰਾਤਿ ਹੋਤਿ ਪ੍ਰਗਟਤਿ ਪੁਨ ਤੈਸੇ"।ਕਰਤਿ ਕਾਰ ਸਭਿ ਸਿੱਖਨ ਜੈਸੇ । ਇਕ ਅਚਰਜ ਪੁਨ ਕਰਤਿ ਸੁ ਔਰ*। ਕਾਰ ਕਰਤਿ ਬੈਠਤਿ ਜਿਸ ਠੌਰ॥੧੯॥ਹਾਥ ਪਸਾਰ ਸੰਕੋਚ੍ਰਤਿ ਫੇਰ[4]। ਜਾਨਨੋ ਜਾਇ ਨ ਹਾਰੇ ਹੇਰਿ। ਬਹੁਤ ਦਿਵਸ ਕੇ ਦੇਖਤਿ ਰਹੈਂ।ਆਜ ਬੂਝਬੋ ਤੁਮ ਸੋ ਚਹੈਂ॥੨੦॥ਕੌ ਹੈ ਇਹੁ,ਕਿਹ ਪੁਰਿ ਘਰ ਬਸੈ[5]?।ਕਿਮਿ ਪਹੁੰਚਹਿ,ਅਰੁ ਕਿਮਿ ਨਹਿੰ ਦਿਸੈ?।ਕਰੁਨਾ ਕਰਹੁ ਬ੍ਰਿੱਤੰਤ ਬਤਾਵਹੁ। ਸਭਿ ਸਿੱਖਨ ਮਨ ਭਰਮ ਮਿਟਾਵਹੁ'॥੨੧॥ਸੁਨਿ ਸ਼੍ਰੀ ਅਮਰ ਦਾਸ ਤਿਨ ਸੰਗ। ਕਰਨੋ ਸੁਨਾਵਨਿ ਸਰਬ ਪ੍ਰਸੰਗ। 'ਕਾਬਲ ਮਹਿੰ ਇਕ ਸਿਖ ਹੈ ਮੇਰੋ। ਤਿਸ ਕੀ ਇਹੁ ਤ੍ਰਿਯ ਪ੍ਰੇਮ ਘਨੇਰੋ॥੨੨॥ ਪਤੀਬ੍ਰਤਾ ਬਡ-ਭਾਗਨਿ ਭਲੀ। ਗੁਰ ਸੇਵਾ ਕੇ ਤਤਪਰ ਫੁਲੀ। ਪਤਿ ਕੋ ਪਰਮੇਸ਼੍ਵਰ ਕਰਿ ਜਾਨੈ। ਆਇਸੁ ਤਿਸਕੀ ਸਿਰ ਪਰ ਠਾਨੈ॥ ੨੩ ॥ ਨਹਿੰ ਪਰ ਪੁਰਸ਼ ਫੁਰੈ ਮਨ ਮਾਂਹੀ। ਸਦਾ ਪ੍ਰੇਮ ਨਿਜ ਪਤਿ ਕੇ ਮਾਂਹੀ। ਰਿਦ ਮਹਿੰ ਧਯਾਨ ਗੁਰੂ ਕੋ ਧਾਰਤਿ।ਬਾਹਰ ਕਿਸਕੋ ਨਾਂਹਿ ਉਚਾਰਤਿ†॥੨੪॥ਤਿਹ ਸਿਖ ਨੇ ਗੁਰ ਸੇਵ

[1](ਦੂਸਰੇ)ਭੇਤ ਨਹੀਂ ਸਮਝਦੇ। [2]ਫੁਰਤੀ ਕਰਦੀ ਹੈ। [3]ਪ੍ਰੇਮ ਕਰਦੀ ਹੈ। [4]ਹੈਰਾਨ ਹੋਈ ਹੋਈ ਬੁਧੀ ਨਾਲ ਪੁਛਣ ਲੱਗੇ। [5]ਸਵੇਰ ਹੁੰਦਿਆਂ ਫੇਰ ਆਣ ਦਿਖਾਈ ਦਿੰਦੀ ਹੈ। [6]ਫੈਲਾਕੇ ਫੇਰ ਪਿਛੇ ਹਟਾ ਲੈਂਦੀ ਹੈ। [7]ਕੌਣ ਹੈ ਇਹ,ਕਿਸ ਸ਼ਹਿਰ (ਤੇ ਕਿਸ) ਘਰ ਵੱਸਦੀ ਹੈ ?

*ਪਾਃ–ਕਰਤੀ ਔਰ। †ਤ੍ਰੈ ਲਿਖਤੀ ਨੁਸਖਿਆਂ ਵਿਚ ਇਹ ਦੋ ਸਤਰਾਂ ਨਹੀਂ ਹਨ। ਇਕ ਨੁਸਖੇ ਵਿੱਚ ਇਨ੍ਹਾਂ ਦੋ ਸਤਰਾਂ ਦੀ ਥਾਂ ਇਹ ਪਾਠ ਹੈਃ–ਸਿਮਰਨੁ ਸਤਜਨਾਮ ਸਦ ਕਰਤੀ। ਸੰਤਨਿ ਸੇਵਾ ਮੋਂ ਚਿਤ ਧਰਤੀ। ਤੇ ਇਕ ਛਾਪੇ ਦੇ ਨੁਸਖੇ ਵਿਚ ਇਥੇ ਦੋ ਤੁਕਾਂ ਹੋਰ ਵਾਧੂ ਹਨਃ–ਵਹੁ ਮੇਰੋ ਸਿਖ ਨਿਸਚੈਵਾਨ। ਗੁਰ ਸਿੱਖਨ ਸੋਂ ਪ੍ਰੇਮ ਮਹਾਂਨ।

ਬਤਾਈ[1]। ਪਤਿ ਸੇਵਤਿ ਇਨ ਸ਼ਕਤੀ ਪਾਈ। ਨਿਜ ਇੱਛਾ ਗਮਨਿ ਭੀ* ਐਸੇ[2]। ਸਿੱਧਾਂ ਯੁਤ ਹੋਵਤਿ ਸਿਧ ਜੈਸੇ॥੨੫॥ਆਇ ਪ੍ਰਤਿ ਕੋ ਸੇਵ ਕਮਾਵੈ। ਹੋਤਿ ਸੈਜ਼ ਕਾਬਲ ਘਰ ਜਾਵੈ। ਸੁਤ ਕੋ ਪਲਨਾ ਪਰ ਪੌਢਾਵਹਿ[3]। ਨਿਜ ਸ਼ਕਤੀ ਕਰ ਤਿਸਹਿ ਝੁਲਾਵਹਿ॥੨੬॥ਕਾਬਲ ਤੇ ਜਬਿ ਚਲਿਬੋ ਲਾਗਹਿ। ਪਲਨੇ ਪਰ ਨਿਜ ਸੁਤ ਕੋ ਤਜਾਗਹਿ।ਬਾਪੀ ਕਾਰ ਕਰਹਿ ਤਿਸੁ ਜਾਨਹਿ[4]। ਹਾਥ ਪਸਾਰ ਝੁਲਾਵਨ ਠਾਨਹਿ ॥੨੭॥ ਕਰਤੀ ਕਾਰ ਪਸਾਰਹਿ ਕਰ ਕੋ[5]। ਸ਼ਕਤਿ ਸਮੇਤ ਝੁਲਾਵਨ ਕਰਿ ਕੋ। ਇਸ ਥਲ ਤੇ ਨਿਜ ਪੁੱਤ੍ਰ ਲਡਾਵੈ[6]। ਸਹਤ ਪ੍ਰੇਮ ਕੇ ਕਾਰ ਕਮਾਵੈ॥੨੮॥ਨਿਸ ਮਹਿ ਘਰ ਕੋ ਜਾਇ ਸੰਭਾਰੈ।ਸੁਤ ਪਤਿ ਸੋਂ ਮਿਲਿ ਆਨੰਦ ਧਾਰੈ। ਪਤਿਬ੍ਰਤਿ ਸਮ ਨਹਿ ਧਰਮ ਔਰ ਤ੍ਰਿਯ। ਜਿਸ ਤੇ ਮਹਾਂ ਸ਼ਕਤਿ ਧਾਰਤਿ ਹਿਯ॥੨੯॥ ਪਤਿਬਰਤਾ ਪੁਰਖ ਭੀ ਦਾਰਾ ਜਿਨਿ ਕੀਨਸਿ ਦਸ ਦਿਨ ਅੰਧਯਾਰਾ।ਸੂਰਜ ਉਦੈਹੋਨ ਨਹਿੰਦਯੋ।ਸ਼ਕਤਿ ਮਹਾਂ ਬਲ ਏਤਿਕ ਥਯੋ[7] ॥੩੦॥ ਸੁਨਿ ਸੰਗਤਿ ਨੇ ਬੂਝੀ ਕਥਾ[8]'ਸ਼੍ਰੀ ਗੁਰ ਭਨਹੁ ਪ੍ਰਥਮ ਭਈ ਜਥਾ'।ਸੁਨਿਸ਼੍ਰੀ ਅਮਰਦਾਸ ਤਬਿ ਕਹਜੋ।'ਇਕ ਮੁਨਿ ਮਾਂਡਵ ਤਪੁ ਕਰਿ ਰਹਜੋ ॥੩੧॥ ਤਸਕਰ ਨ੍ਰਿਪ ਕੀ ਕਰੀ ਸਤੋਈ[9]। ਚਲੋ ਜਾਤਿ ਰਿਖਿ ਦੇਖਹਿੰ ਤੋਈ[10]। ਏਕ ਹਾਰ ਬਹੁ ਮੋਲ ਹੁਤੋ ਜਿਹ। ਰਿਖਿ ਕੋ ਜਾਨਿ ਅਰਪ ਦੀਨਸਿ ਤਿਹ ॥੩੨॥ ਤਸਕਰ ਗਏ ਆਪਨੇ ਸਦਨ।ਬੈਠਜੋ ਮੁਨੀ ਸਮਾਧਹਿ ਮਗਨ। ਇਤਨੇ ਮਹਿੰ ਨ੍ਰਿਪ ਕੇ ਭਟ[11]ਆਏ। ਦੇਖਿ ਹਾਰ ਮੁਨਿ ਗਹਜੋ ਉਠਾਏ ॥ ੩੩ ॥ ਕਹਿ ਬਹੁ ਰਹਜੋ ਨ ਮਾਨੀ ਕਾਹੂ। ਤਸਕਰ ਲਖਿ ਸੂਲੀ ਦਿਯ ਤਾਂਹੂ।ਤਪ ਕੇ ਥਲ ਕਰਿ ਮਰਜੋ ਨ ਸੋਊ।ਧਰਮਰਾਇ ਸੋਂ ਕ੍ਰੱਧਤਿ ਹੋਊ॥੩੪॥–ਇਹੁ ਅਨਜਾਇ ਕਰਜੋ ਮਤਮੰਦ!।ਤੁਝਕੋ ਦੈਹੌਂ ਸ੍ਰਾਪ ਬਿੱਲੰਦ।ਸਗਰੀ ਆਰਬਲਾ ਤਪ ਤਾਯੋ।ਬਿਨ ਅਘ ਸੂਲੀ ਮੋਹਿ ਚਢਾਯੋ–। ੩੫॥ਜਮ ਤਬਿ ਆਇ ਮੁਨੀ ਸੋਂ ਕਹਜੋ ।–ਪੂਰਬ ਕਰਮ ਕੇਰ ਫਲ ਲਹਜੋ। ਆਰਬਲਾ ਬਾਲਕ ਮਹਿੰ ਧਰੀ[12]। ਸੂਲ ਸੰਗ ਭ੍ਰਿੜ ਬੇਧਨ ਕਰੀ[13] ॥੩੬॥

---

[1]ਤਿਸ(ਇਸਤ੍ਰੀ ਦੇ ਪਤੀ) ਸਿੱਖ ਨੇ (ਇਸਨੂੰ) ਗੁਰ ਸੇਵਾ ਦੱਸੀ। [2]ਆਪਣੀ ਇੱਛਾ ਅਨੁਸਾਰ ਜਾਣ ਵਾਲੀ। [3]ਪੰਘੂੜੇ ਉਪਰ ਲਿਟਾ ਆਂਵਦੀ ਹੈ। [4]ਬਾਵਲੀ ਦੀ ਕਾਰ ਕਰਦੀ ਹੋਈ, ਤਿਸ (ਪੁੱਤ੍ਰ ਦੀ ਦਸ਼ਾ) ਨੂੰ ਜਾਣਦੀ ਹੈ। [5]ਲੜੋਂਦੀ ਹੈ। [6]ਇਤਨੀ ਹੋਈ। [7]ਚੋਰ ਨੇ ਰਾਜੇ ਦੀ ਚੋਰੀ ਕੀਤੀ। [8]ਉਨ੍ਹਾਂ(ਚੋਰਾਂ) ਨੇ ਰਿਖੀ ਵੇਖਿਆ। [9]ਸੂਰਮੇ। [10](ਜਦ ਤੂੰ) ਧਾਰੀ ਸੀ। (ਅ) ਫੜਕੇ। [11]ਕੰਡੇ ਨਾਲ (ਤੂੰ) ਅੱਕ ਦਾ ਟਿੱਡਾ (ਯਾ ਡੂੰਡ) ਵਿਨ੍ਹ ਦਿੱਤਾ ਸੀ। *ਪਾ:–ਭਈ।

ਤਿਸਤੇ ਸੂਲੀ ਤੋਕੋ ਹੋਈ–।ਸੁਨਿਮੁਨਿ ਬੋਲਜੋ–ਨਜਾਇ ਨ ਕੋਈ। ਬਾਲਕ ਬਧ ਸੁਧਿ ਬਿਨੁ ਜਬਿ ਰਹੈਕਰਹਿ ਕਰਮ,ਕਿਮਿ ਤਿਹ ਫਲ ਲਹੈ?॥੩੭॥ ਕਰਹੁ ਮ੍ਰਿਜਾਦ ਆਜ ਤੇ ਐਸੀ।ਧਰਮਰਾਇ!ਮੈਂ ਭਾਖੋਂ ਜੈਸੀ। ਬਾਲਕ ਬਧ ਹੋਇ ਨ ਸੁਧਿ ਮਾਂਹੀ। ਕਰਹਿ ਕਰਮ ਫਲ ਪਾਇ ਸੁ ਨਾਂਹੀ–॥੩੮॥ ਮੁਨਿ ਮਾਂਡਵ ਸੂਲੀ ਪਰ ਰਹਜੋ[1]। ਇੱਕ ਪਤਿਬ੍ਰਤਾ*ਤਾਂਹਿ ਨ ਲਹਜੋ[2]। ਪਿੰਗਲ ਪਤਿ ਕੋ ਸੀਸ ਉਠਾਏ। ਚਲਤਜੋ ਸੂਲੀ ਸੰਗ ਲਗਾਏ॥੩੯॥ ਹੁਤੋ ਤਿਮਰ ਨਹਿ ਦੇਖਜੋ ਗਯੋ। ਹਲਿ ਕਰਿ[3] ਮੁਨੀ ਦੁਖਜੋ ਰਿਸ ਭਯੋ। ਦਿਯੋ ਸ੍ਰਾਪ– ਰਵਿ ਉਦਯਤਿ ਸਾਥ।ਮਰਹਿ[4]ਉਠਾਯੋ ਜੋ ਨਿਜ ਨਾਥ–॥੪੦॥ ਸੁਨਿ ਪਤਿੱਬ੍ਰਤਾ ਬਹੁ ਦੁਖ ਪਾਵਾ।–ਬਿਨ ਜਾਨੇ ਮੈਂ ਤੋਹਿ ਛੁਵਾਵਾ।ਹੋਇ ਪ੍ਰਾਤਿ, ਪਤਿ ਮਮ ਮਰਿ ਜਾਇਹਾਂਤੇ ਨਹਿ ਸੂਰਜ ਨਿਕਸਾਇ॥੪੧॥ਜੋ ਮੇਰੋ ਪਤਿ ਮਰਜੋ ਜਿਵਾਵੈ। ਮਾਰਤੰਡ[5] ਕੋ ਸੋ ਉਦਤਾਵੈ–। ਇਮਿ ਪਤਿੱਬ੍ਰਤਾ ਨੇ ਜਬਿ ਕਹਜੋ। ਉਦਜੋ ਨ ਰਵਿ ਤਮ ਦਹਿਦਿਸ਼ ਰਹਜੋ ॥ ੪੨ ॥ ਦਸ ਦਿਨ ਬੀਤ ਗਏ ਇਸ ਭਾਂਤੀ। ਸਗਰੋ ਜਗਤ ਭਯੋ ਬਿਕੁਲਾਤੀ[6]।ਸਰਬ ਸੁਰਨਿ ਤਬਿ ਕੀਨਿ ਉਪਾਇ। ਤਿਸਿਕੋ ਪਤਿ ਮਿਲਿ ਦਯੋ† ਜਿਵਾਇ ॥੪੩॥ ਇਮਿ ਪਤਿਬ੍ਰਤਾ ਬਿਖੈ ਬਹੁ ਬਲ ਹੈ। ਧਰੇ ਸ਼ਕਤਿ ਗਮਨੈ ਸਭਿ ਥਲ ਹੈ। ਯਾਂਤੇ ਕਾਬਲ ਤੇ ਚਲਿਆਈ।ਇਕ ਪਤਿਬ੍ਰਤਿ,ਪੁਨ ਸੋਵ ਕਮਾਈ॥੪੪॥ਸਤਿਗੁਰਧਯਾਨ ਧਰਹਿ ਦਿਨ ਰੈਨ।ਭਈ ਅਧਿਕ ਸ਼ਕਤੀਗਨ ਐਨ[7]। ਗ੍ਰਿਹਸਤਿ ਬਿਖੈ ਜੋ ਭਗਤਿ ਕਰੈਤੇ।ਗੁਰ ਸੇਵਹਿ ਪ੍ਰਭੁ ਕੋ ਸਿਮਰੈਤੇ॥੪੫॥ਤਿਨ ਸਮਾਨ ਦੂਸਰ ਨਹਿ ਹੋਇ।ਸੁਨਿ ਗੁਰ ਤੇ ਹਰਖੇਸਭਿ ਕੋਇ[8]ਧੰਨਧੰਨ ਤੁਮ ਪ੍ਰਭੂ ਕ੍ਰਿਪਾਲੂ। ਦਾਤਾ ਸ਼ਕਤੀ ਥ੍ਰਿੰਦ ਬਿਸਾਲੂ ॥ ੪੬ ॥ ਪੁਨ ਸੋ ਮਾਈ ਨਿਕਟਿ ਹਕਾਰੀ। ਕਰੀ ਨਿਹਾਲੇ ਸੁ ਗਿਰਾ ਉਚਾਰੀ। 'ਆਤਮਗਜਾਨ ਦੰਪਤੀ ਪਾਵਹੁ। ਅੰਤ ਸਮੈ ਮੁਝ ਸੋਂ ਮਿਲ ਜਾਵਹੁ' ॥ ੪੭ ॥ ਇਮਿ ਪ੍ਰਸੰਗ ਤਿਸਿ ਮਾਈ ਕੇਰਾ। ਕਰਜੋ ਉਧਾਰ ਪਰਮ ਸੁਖ ਹੇਰਾ। ਸਤਿਗੁਰ ਸਕਲ ਸ਼ਕਤਿ ਕੋ ਦਾਤਾ। ਸਿਖ ਸੰਗਤਿ ਸਭਿਹਿਨਿ ਮਨ ਜਾਤਾ ॥੪੮॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਪਤਿੱਬ੍ਰਤਾ ਮਾਈ ਕੋ ਪ੍ਰਸੰਗ' ਬਰਨਨੰ ਨਾਮ ਪੰਚ ਪੰਚਾਸਤੀ ਅੰਸੂ ॥੫੫॥

---

[1]ਤੇ(ਚੜ੍ਹਿਆ)ਹੋਇਆ ਸੀ। [2]ਇਕ ਪਤਿਬ੍ਰਤਾ ਸੀ ਤਿਸਨੇ ਨਾ ਵੇਖਿਆ। [3]ਹਿਲ ਕਰਕੇ। [4]ਮਰ ਜਾਵੇਗਾ। [5]ਸੂਰਜ ਨੂੰ। [6]ਬਿਆਕੁਲ। [7]ਮਿਲਕੇ ਜਿਵਾ ਦਿੱਤਾ। [8]ਭਾਵ ਸਾਰੀਆਂ ਸ਼ਕਤੀਆਂ ਦਾ ਘਰ। *ਜਿਸਦਾ ਨਾਮ ਸੱਤਜਵਤੀ ਦੱਸੀਦਾ ਹੈ। †ਪਾਃ–ਦੇਹੁ।

੫੬. [ਸਿੱਖਾਂ ਦਾ ਪ੍ਰਸ਼ਨ ਕਿ ਗੱਦੀ ਤੇ ਸ਼੍ਰੀ ਰਾਮਦਾਸ ਜੀ ਜਾਂ ਕਿ ਰਾਮਾ ਜੀ ਬੈਠਣਗੇ]।

ਦੋਹਰਾ॥ ਸ਼੍ਰੀ ਸਤਿਗੁਰ ਉਪਕਾਰ ਹਿਤ ਤੀਰਥ ਰਚਨੋ ਬਿਸਾਲ। ਕੁਰੀ ਟਹਿਲ ਜਿਨਿ ਪ੍ਰੇਮ ਧਰਿ ਸੋ ਸਭਿ ਕਰੇ ਨਿਹਾਲ॥੧॥ਚੌਪਈ॥ਸਤਿਗੁਰ ਪੌਰ ਮੁਕਤਿ ਕੋ ਦ੍ਵਾਰਾ। ਧਰਿ ਪ੍ਰਤੀਤ ਇਮਿ ਠਾਨਤਿ ਕਾਰਾ॥ ਰਾਖਨੋ ਖੋਲ ਮੁਕਤਿ*ਭੰਡਾਰੁ।ਜਨੋਂ ਜਨੋਂ ਬਖਸ਼ਤਿ ਹੋਤਿ ਉਦਾਰੁ॥੨॥ ਸ਼੍ਰੀ ਗੁਰ ਅਮਰ ਕਿ ਦੇਵਤਰੋਵਰੁ[1]। ਬਛ ਪ੍ਰਤਾਪ ਬਿਸਤਾਰ ਬਰੋਵਰ[2]। ਆਲ ਬਾਲ[3] ਸਤਿ-ਸੰਗਤਿ ਸੋਹੈ।ਸ਼ੁਭ ਗੁਨ ਗਨ ਦਲ[4]ਸੰਕੁਲ[5] ਸੋਹੈ॥੩॥ਬਿਸ਼ਿਯਨ ਤੇ ਬਿਰਾਗ ਜਿਸ ਛਾਯਾ। ਬ੍ਰਹਮਗਿਆਨੀ ਦੇਵਨ ਕੋ ਭਾਯਾ[6]। ਸ਼੍ਰੀ ਸਤਿਗੁਰ ਪਗ ਪੰਕਜ ਸੇਵਾ॥ਇਹੀ ਬੀਜ ਉਪਜਨਿ ਸ਼ੁਭ ਭੇਵਾ॥੪॥ ਭਗਤੀ ਤੁਚਾ[7] ਕਰਤਿ ਦ੍ਰਿੜ ਰਾਖਾ। ਜਹਿ ਕਹਿ ਸਿੱਖੀ ਦੀਰਘ ਸਾਖਾ[8]। ਸੱਤਾਸਤ ਬਿਬੇਕ[9] ਸ਼ੁਭ ਸੁਮਨਸ[10]।ਚਾਹਤਿ ਰਹਤਿਭਗਤਿ ਗਨ ਸੁ ਮਨਸ[11]॥੫॥ਜਾਚਕ ਸਿੱਖ ਜ ਅਨੇਕ ਜਿ ਆਵਤਿ। ਮਨੋਕਾਮਨਾ ਤਤਛਿਨ ਪਾਵਤਿ। ਜਿਨ ਕੇ ਬਡੇ ਭਾਗ ਜਗ ਜਾਗੇ। ਸੋ ਗੁਰ ਸੁਰ ਤਰੁਵਰੁ[1] ਅਨੁਰਾਗੇ॥ ੬ ॥ ਕੋਸ਼ ਅਤੋਟ ਦੇਤਿ ਨਿਤਿ ਰਹੈਂ। ਦੋਨਹੁ ਹਾਥਨ ਬਾਂਟਤਿ ਅਹੈਂ। ਜਗਤਿ ਬਿਦਤਿ ਅਜ ਮਤਿ ਕੇ ਦਾਤਾ। ਭੁਗਤਿ ਮੁਕਤਿ ਲੇ ਜਿਨਹੁ ਪਛਾਤਾ॥ ੭ ॥ ਅਧਿਕ ਕ੍ਰਿਪਾਲ ਨ ਦੁਖ ਦਿਖ ਸੱਕਈਂ। ਸੰਸੈ ਨਾਸ਼ੈਂ ਜਿਸ ਦਿਸ਼ ਤੱਕਈਂ। ਕੌਨ ਕੌਨ ਗੁਨ ਬਰਨਨ ਕਰੌਂ। ਸੁਜਸ ਬਿਸਾਲ ਬੁਧਿ ਲਘੁ ਧਰੌਂ[12]॥ ੮ ॥ ਬਨਹਿ ਬੰਦਨਾ ਪਦ ਅਰਬਿੰਦਾ। ਬੰਸ ਪ੍ਰਕਾਸ਼ਕ ਚੰਦ ਮਨਿੰਦਾ। ਧਰਿ ਪ੍ਰਤੀਤਿ ਜੋ ਕਾਰ ਕਮਾਵੈਂ। ਭੁਗਤਿਰੁਮੁਕਤਿ ਮਜੂਰੀ ਪਾਵੈਂ॥੯॥ ਅਸ ਸਤਿ-ਗੁਰ ਜਿਨ ਸੇਵਨੋ ਨਾਂਹਿ। ਜਨਮ ਬਾਦ ਤਿਨ ਕੋ ਜਗ ਮਾਂਹਿ।ਇਕ ਪਲਕ ਮੈਂ ਕਰਹਿਂ ਨਿਹਾਲ।ਕੋਟ ਜਨਮ ਕੋ ਕਾਟਹਿਂ ਕਾਲ॥੧੦॥ ਅਲਪ ਸੇਵ ਤੇ ਪਰਮ ਪ੍ਰਸੰਨ। ਕਰਤਿ ਸੁਰਨਿ ਤੇ ਭੀ ਬਡ ਧੰਨ !।–ਹਮ ਤੇ ਹੋਵਹਿ ਸਿਖ ਪਸ਼ਚਾਤੀ–।ਤਿਨਕੀਪ੍ਰੀਤਿਅਗਾਊਜਾਤੀ[13]॥੧੧।–ਪ੍ਰਾਪਤ ਹੁਇ ਕੱਲਜ੍ਹਾਨ ਮਹਾਂਨ–।ਤਿਨ ਹਿਤ ਬਾਪੀ ਰਚੀ ਸੁਜਾਨ।ਚਹੁੰ ਜੁਗ ਮਹਿਂ ਗੁਰ ਸਮ ਉਪ-

[1]ਕਲਪ ਬ੍ਰਿੱਛ। [2](ਬ੍ਰਿਛ ਦੇ)ਵਿਸਥਾਰ ਵਾਙੂ ਬੜਾ ਸ਼ੋਸ਼ਟ ਪ੍ਰਤਾਪ ਹੈ। [3]ਬ੍ਰਿਛ ਦਾ ਦੇਰ, ਘੇਰਾ। [4]ਪੱਤੀਆਂ। [5]ਸਮੂਹ, ਸਾਰੇ,ਘਣੇ। [6]ਬ੍ਰਹਮ ਗਿਆਨੀ ਰੂਪੀ ਦੇਵਤਿਆਂ ਨੂੰ ਚੰਗਾ ਲਗਣਾ(ਫਲ)। [7]ਛਿਲ। [8]ਟਾਹਣੀਆਂ। [9]ਸੱਤ ਅਸੱਤ ਦਾ ਵਿਚਾਰ। [10]ਚੰਗੇ ਫੁਲ ਹਨ। [11]ਅਪਨੇ ਮਨ ਵਿਚ ਸਾਰੇ ਭਗਤ ਚਾਹੁੰਦੇ ਰਹਿੰਦੇ ਹਨ। [12]ਮੇਰੀ ਮਤ ਥੋੜੀ ਹੈ। [13]ਜਾਣ ਲਈ। *ਪਾ:–ਭਗਤਿ।

ਕਾਰੀ॥ਸੁਨਜੋ ਨਹੀਂ ਨਹਿ ਕਿਨਹੂੰ ਉਚਾਰੀ ॥੧੨॥ ਅਸ ਗੁਰ ਕੋ ਸਿਮਰਹਿੰ ਜੇ ਨਾਂਹੀ। ਤਿਨ ਸਮ ਤੋਟਾ ਨਹਿੰ ਜਗ ਮਾਂਹੀ। ਕਰਹਿੰ ਥਾਪਿਕਾ ਟਹਿਲ ਬਿਸਾਲਾ ॥ ਧਰਹਿੰ ਚੌਂਪ ਚਿਤ ਜੇ ਸਿਖ ਜਾਲਾ ॥੧੩॥ ਬਹਤ ਨਰਨ ਕੀ ਹੁਇ ਨਿਤਿ ਭੀਰ।ਦੇਗ ਬਿਖੈ ਅਰਿ ਭੋਜਨ ਨੀਰਪਾਕ ਸਿੱਧ[1] ਸਿੱਖ ਬਹੁਤੇ ਕਰੈਂ। ਅੰਨ ਅਨੇਕ ਆਨਿ ਕਰਿ ਧਰੈਂ ॥ ੧੪ ॥ ਪ੍ਰਾਤਿ ਹੇਤ ਨਿਸ ਰਾਖਹਿੰ ਨਾਂਹੀ। ਲੇਹਿੰ ਤਿਤਕ ਜੋਤਿਕ ਨਰ ਖਾਂਹੀ॥ ਭੋਜਨ ਹੋਹਿ ਹਜ਼ਾਰਨ ਕੇਰਾ। ਦੇਹਿੰ ਸਭਿਨਿ ਪਰ ਆਪ ਨ ਹੇਰਾ[2] ॥ ੧੫ ॥ ਪ੍ਰਿਥਮ ਸਤਿਗੁਰੂ ਪੰਕਤਿ ਲਾਇ। ਲਵਨ ਬਿਹੀਨ ਓਗਰਾ ਖਾਇੰ। ਸੰਗਤਿ ਕੋ ਅਹਾਰ ਸਭਿ ਭਾਂਤਿ। ਸ੍ਵਾਦ ਸਰਸ[3] ਹੁਇ ਪਹਤਿ ਰੁ ਭਾਤਿ[4] ॥ ੧੬ ॥ ਅਪਰ ਸਲਵਣ ਅਨੇਕ ਪ੍ਰਕਾਰਾ। ਗੋਧੁਮ ਚੂਨ[5] ਪਕਾਇੰ ਅਹਾਰਾ। ਸੁੰਦਰ ਮਧੁਰ ਬਨਾਵਹਿੰ ਕਿਤੋ। ਆਇ ਜਾਇ ਨਰ ਖਾਇਸਿ ਜਿਤੋ ॥੧੭॥ ਬਰਤਨ ਲਗਹਿ ਦਿਵਸੁ ਮੱਧਯਾਨ[6]। ਨਿਸਾ ਜਾਮ ਲਗ ਲੇ ਕੋ ਆਨਿ[7]। ਕੋਇ ਨ ਅਟਕਾਵਹਿ ਤਹਿੰ ਜਾਤੇ[8]। ਤ੍ਰਿਪਤਿ ਹੋਹਿੰ ਨਰ ਲੇ ਸਭਿ ਖਾਤੇ ॥ ੧੮ ॥ ਨਿਤਪ੍ਰਤਿ ਸਤਿਗੁਰ ਦੇਗ ਚਲਾਵੈਂ। ਹੋਹਿ ਛੁਧਾਤੁਰ ਸਭਿ ਕੋ ਖਾਵੈ। ਕਾਰ ਕਰਹਿੰ ਬਾਪੀ ਨਰ ਜੋਈ॥ਇਕ ਪੰਕਤਿ ਕਰਿ ਅਚਵਹਿੰ ਤੋਈ॥੧੯॥ ਜੁਗ ਤਨਿਯਾ[9] ਸ਼੍ਰੀ ਗੁਰ ਕੋ ਹੁਤੀ। ਬਡਿਭਾਗਾ ਭਗਤਨਿ ਸ਼ੁਭ ਮਤੀ[10]। ਇਕ ਕੋ ਪਤਿ ਰਾਮਾ ਤਿਸ ਨਾਮਾ।ਰਾਮਦਾਸ ਦੂਸਰ ਅਭਿਰਾਮਾ ॥੨੦॥ ਸਤਿਗੁਰ ਬਿਖੈ ਭਾਵਨਾ ਭਾਰੀ। ਸੇਵਾ ਕਰਹਿੰ ਅਨੇਕ ਪ੍ਰਕਾਰੀ। ਕਾਰ ਥਾਪਿਕਾ ਕੀ ਮਿਲਿ ਦੋਊ। ਕਰਤਿ ਆਪ ਕਰਿਵਾਵਤਿ ਸੋਊ ॥੨੧॥ ਰਾਮਦਾਸ ਜੀ ਸੰਝ ਸੁਵੇਰ।ਕਰਹਿੰ ਟੋਕਰੇ ਇਕ ਥਲ ਹੇਰਿ। ਕਰਿਕੈ ਕਾਰ ਅਪਰ ਹਰਿ ਜਾਇੰ। ਕਹੀ ਆਦਿ ਸਭਿ ਕਰਿ[11]ਇਕ ਥਾਇ॥੨੨॥ਧਰਹਿੰ ਸੰਭਾਰਿ ਸਕਲ ਪਸ਼ਚਾਤੀ। ਆਨਿ ਦੇਤਿ ਜਥਿ ਹੋਵਤਿ ਪ੍ਰਾਤੀ। ਕਾਰੀਗਰ ਨਿਜ ਸਾਧਨ[12] ਸਾਰੇ। ਤਿਸੀ ਰੀਤਿ ਤਿਨ ਕੋ ਸੰਭਾਰੇ॥੨੩॥ਅਤਿ ਪ੍ਰਤੀਤ ਅਤਿ ਪ੍ਰੀਤ ਧਰੰਤਾ। ਸ਼੍ਰੀ ਸਤਿਗੁਰ ਕੀ ਸੇਵ ਕਰੰਤਾ। ਤੈਸੇ ਰਾਮਾ ਦੂਸਰ ਜੋਇ। ਕਾਰ ਥਾਪਿਕਾ[13] ਲਾਗਜੋ ਸੋਇ॥੨੪॥

---

[1]ਲੰਗਰ ਤਿਆਰ। [2]ਪਰਾਇਆ ਆਪਣਾ ਨਹੀਂ ਦੇਖਦੇ। [3]ਰਸਦਾਇਕ, ਰਸ ਵਾਲਾ। [4]ਦਾਲ ਤੇ ਚਾਵਲ। [5]ਕਣਕ ਦਾ ਆਟਾ। [6]ਦੁਪਹਿਰ ਵੇਲੇ ਤੋਂ। [7]ਕੋਈ ਆਣ ਕੇ ਲਵੇ। [8](ਲੰਗਰ ਵਿਚ) ਜਾਂਦਿਆਂ। [9]ਸਪੁੱਤ੍ਰੀਆਂ। [10]ਬੜੇ ਭਾਗਾਂ ਵਾਲੀਆਂ, ਭਗਤੀ ਵਾਲੀਆਂ, ਤੇ ਸ਼ੁਭ ਬੁੱਧੀ ਵਾਲੀਆਂ। [11](ਸ਼੍ਰੀ ਰਾਮਦਾਸ ਜੀ) ਇਕ ਥਾਂ ਕਰਕੇ। [12]ਹਥਿਆਰ। [13]ਥਾਪਣੀ ਦੀ।

ਕਰਹਿ ਆਪ ਅਰੁ ਕਹਿ ਕਰਿਵਾਵੈ।ਸੇਵਾ ਲਗਨੋ ਨਹੀਂ ਅਲਸਾਵੈ।ਦੋਨਹੁ ਪਰ ਸਤਿਗੁਰ ਹਿਤਕਰੈਂ।ਅਪਨੇ ਭਗਤਿਜਾਨਿ ਉਰਧਰੈਂ॥੨੫॥ ਤਿਨਦੋਨੋ ਕਹੁ ਦੇਖਤਿ ਸਾਰੇ। ਕਰਹਿੰ ਪਰਸਪਰ ਬਾਦ ਉਚਾਰੇ। ਕੋ ਇਕ ਸਿਖ ਇਮਿ ਕਹੈ ਬਨਾਇ'ਰਾਮੇ ਪਰ ਗੁਰ ਹਿਤ ਅਧਿਕਾਇ ॥੨੬ ॥ ਨਿਜ ਗਾਦੀ ਪਰ ਦੇਹਿੰ ਬਿਠਾਈ।ਰਾਮਾ ਲੇਹਿ ਜਗਤ ਗੁਰਿਆਈ। ਨਿਸਦਿਨੁ ਆਇਸੁ ਬਿਖੈ ਚਲੈਤਾ।ਕਰਤਿ ਸੇਵ ਕੋ ਨਹਿੰ ਅਲਸੰਤਾ'॥੨੭॥ਕੇਚਿਤ[1] ਕਹੈਂ ਸਿੱਖ ਪਿਖ ਤੋਰ।'ਰਾਮਦਾਸ ਪਾਵਹਿ ਗੁਰ ਠੌਰ[2]। ਇਨ ਪਰ ਗੁਰ ਕੀ ਖੁਸ਼ੀ ਘਨੇਰੀ। ਰਿਦੈ ਗਰੀਬੀ ਨਿਤ ਬਹੁਤੇਰੀ ॥ ੨੮ ॥ ਆਪਾ ਕਬਹੁ ਜਨਾਵਹਿੰ ਨਾਂਹੀ। ਨਿਸ ਦਿਨਹਿਤ ਅਤਿ ਸੇਵਾ ਮਾਂਹੀ।ਇਨਿ ਦਿਸ਼ਦਿਖਿਗੁਰ ਉਰ ਹਰਖੈਤੇ। ਸੇਵਾ ਕੇ ਬਸਿ ਬਿਰਦ ਧਰੈਤੇ'॥੨੯॥ਇਮਿ ਆਪਸਮਹਿੰ ਬਾਦਤਿਰਹਿੰਹੀਂ[3]। ਦੋਨਹੁੰ ਦਿਸ਼ ਕੇ ਹਿਤ ਕੀ ਕਹਿਹੀਂ। ਤਊ ਬਹੁਤ ਜੇ ਸਿੱਖ ਮਹਾਂਨੇ। ਸਤਿਗੁਰ ਭੇਦ ਰਿਦੇ ਕੋ ਜਾਨੇ॥੩੦॥–ਦੇਖਿ ਗਰੀਬੀ ਪ੍ਰੀਤਿ ਸੁਭਾਊ।ਕਰਨ ਪ੍ਰਤੀਤਿ, ਧਰਨਿ ਉਰ ਭਾਊ। ਧੀਰਜ, ਖਿਮਾਂ ਆਦਿ ਗੁਣ ਸਾਰੇ। ਜਿਨਿ ਤੇ ਗੁਰ ਪ੍ਰਸੰਨਤਾ ਧਾਰੇਂ ॥੩੧ ॥ ਸੋ ਲਖਿ ਰਾਮਦਾਸ ਮਹਿੰ ਆਛੇ–। ਕਹੈਂ ਬਹੁਤੁ 'ਹੁਇ ਇਹੁ ਗੁਰ ਪਾਛੇ। ਅਰ ਪ੍ਰਸੰਨਤਾ ਗੁਰ ਕੀ ਦੇਖੈਂ। ਇਨ ਪਰ ਸਦ ਹੀ ਹੋਤਿ ਵਿਸ਼ੇਖੈ' ॥ ੩੨ ॥ ਅਸ ਅਨੁਮਾਨ ਕਰਤਿ ਸਿਖ ਬ੍ਰਿਦਹਿੰ। ਧਾਰਤਿ ਰਿਦੇ ਸੰਦੇਹ ਬਿਲੰਦਹਿ। ਇਕ ਦਿਨ ਸਤਿਗੁਰ ਕੇ ਸਭਿ ਤੀਰ। ਦਰਸ਼ਨ ਕਰਤਿ ਭਈ ਸਿਖ ਭੀਰ ॥ ੩੩ ॥ ਹੁਤੇ ਮੁੱਖਜਨ ਕੋਚਿਤ ਤਿਨ ਮਾਂਹੁ। ਸੋ ਬੋਲੇ ਸ਼੍ਰੀ ਸਤਿਗੁਰ ਪਾਹੁ। ਹਾਥ ਜੋਰਿ ਕਰਿ ਬਿਨਤੀ ਠਾਨੀ। 'ਸਰਬਗ ਆਪ ਸਦਾ ਗੁਨਖਾਨੀ॥੩੪॥ ਕਿਹ ਸੋਂ ਨਹੀਂ ਸਨੇਹ ਤੁਮਾਰਾ। ਕੇਵਲ ਸੇਵਕ ਬਸਿ ਅਨੁਸਾਰਾ।ਸ਼੍ਰੀ ਨਾਨਕ ਤਜਿ ਸੁਤ[4] ਗੁਨਖਾਨੀ। ਦਾਸ ਬਿਠਾਯਹੁ ਅਪਨਿ ਸਥਾਨੀ ॥੩੫॥ ਤਿਮਿ ਸ਼੍ਰੀ ਅੰਗਦ ਬਸਿ ਹੈ ਸੇਵਾ। ਤੁਮਹਿ ਬਿਠਾਯਹੁ ਜਗ ਗੁਰਦੇਵਾ।ਨਿਜ ਅਨੁਸਾਰਿ ਪੁੱਤ੍ਰ ਨਹਿੰ ਜਾਨੇ।ਅਜਰ ਜਰਨ ਗੁਨ ਹੀਨ ਪਛਾਨੇ॥੩੬॥ਤਿਮਿ ਸੁਭਾਵ ਰਾਵਰ ਕੋ ਜਾਨਜੋ। ਦਾਸਨ ਕੇ ਬਸਿ ਇਹੁ ਪੂਨ ਠਾਨਜੋ। ਸਾਕ ਆਪ ਕੇ ਦੋਨਹੁ ਜੋਈ।ਸੇਵਕ ਭੀ ਬਿਸਾਲ ਹੈਂ ਤੋਈ॥੩੭॥ ਦੋਨਹੁ ਸੇਵਾ ਕਰਹਿੰ ਬਿਸਾਲਾ।

[1]ਕਈ। [2]ਗੁਰਾਂ ਦੀ ਜਗਾ ਭਾਵ ਗੱਦੀ। [3]ਚਰਚਾ ਕਰਦੇ ਰਹਿੰਦੇ ਹਨ। [4]ਸ਼੍ਰੀ ਨਾਨਕ ਜੀ ਨੇ ਸਪੁੱਤ੍ਰ ਤਜਕੇ।

ਘਾਲਹਿੰ ਘਾਲ ਜਾਲ[1] ਸਭਿ ਕਾਲਾ। ਗੁਰ ਸੰਗਤਿ ਕੀ ਸੇਵਾ ਠਾਨਹਿੰ। ਥਾਪੀ ਕਾਰਕਰਤਿ ਹਿਤ ਮਾਨਹਿੰ॥੩੮॥ਸਭਿ ਬਿਧਿ ਸੋਂ ਸਮਾਨ ਹੈਂ ਤੁਮਕੋ। ਤਉ ਹੋਤਿ ਸੈਸੈ ਸਭਿ ਹਮ ਕੋ। ਸਤਿਗੁਰ ਪੂਰਨ ਸਰਬ ਸਮਾਨ। ਏਕ ਦ੍ਰਿਸ਼ਟਿ ਸਭਿ ਪਰ ਬ੍ਰਹਮ ਗਯਾਨ॥੩੯॥ਬਾਦਹਿੰ ਆਪਸ ਮਹਿੰ ਹਮ ਐਸੇ। ਦੋਨੋ ਦੀਖਤਿ ਹੈਂ ਇਕ ਜੈਸੇ॥ਕ੍ਰਿਪਾ ਦ੍ਰਿਸ਼ਟਿ ਤੁਮ ਧਾਰਨ ਕਰੋ। ਇਕਸਮ ਦੋਨਹੁ ਸੋਂ ਹਿਤ ਧਰੋ॥੪੦॥ਤਉ ਦੇਖੀਯਤਿ ਕਬਿ ਕਬਿ ਐਸੇ। ਰਾਮਦਾਸ ਪਰ ਹੁਇ ਬਹੁ ਜੈਸੇ। ਸੋ ਭੀ ਸੇਵਾ ਕਰਹਿ ਘਨੇਰੀ। ਨਿਸ ਦਿਨ ਲਗਨੋ ਰਹਤਿ ਬਿਨ ਬੇਰੀ॥੪੧॥ਹੋਵਹਿ ਇਨ ਮਹਿੰ ਕਵਨ ਬਿਸਾਲ॥ਕੋ ਕਰਿ ਹੈ ਨਿਜ ਬੰਸ ਉਜਾਲਾ। ਤਾਰਤੰਮਤਾ[2] ਪ੍ਰੇਮ ਮਝਾਰੇ। ਕਿਮਿ ਜਾਨਹਿ ਸਿਖ ਸੇਵਕ ਸਾਰੇ॥੪੨॥ ਕਹੇ ਆਪ ਕੋ ਲੇਹਿੰ ਪਛਾਨੂ॥ਸਿਖ ਬਾਦਹਿੰ ਹੁਇ ਸੈਸੈ ਹਾਨੂ॥ਕ੍ਰਿਪਾ ਕਰਹੁ ਚਾਹਤਿ ਸਭਿ ਪੂਛਾ॥ਸੁਨਿ ਰਾਵਰਿ ਤੇ ਬਾਕਨਿ ਸੂਛਾ[3]॥੪੩॥ਸੁਨਿ ਸਿੱਖਨ ਤੇ ਸਤਿਗੁਰ ਤਬੈ। ਅਰੁ ਮਨ ਕੀ ਜਾਨਤਿ ਭੇ ਹੂ ਬੈ। ਉੱਤਰ ਦੇਨਿ ਉਦਿਤਿ ਗਰ ਭਏ॥ਜਿਨ ਬਹੁ ਦਾਸਨ ਕੋ ਸੁਖ ਦਏ॥੪੪॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸਿੱਖਜਨ ਸਤਿਗੁਰ ਬੂਝਨ' ਪ੍ਰਸੰਗ ਬਰਨਨ ਨਾਮ ਖਸ਼ਟ ਪੰਚਾਸਤੀ ਅੰਸੂ ॥ ੫੭ ॥

੫੭. [ਸਿੱਖਾਂ ਦੇ ਪ੍ਰਸ਼ਨ ਦਾ ਉੱਤਰ, ਰਾਸੇ ਤੇ ਸ਼੍ਰੀ ਰਾਮਦਾਸ ਜੀ ਦੀ ਪ੍ਰੀਖਜਾ]

ਚੌਹਰਾ॥ ਸੁਨਿ ਸਿੱਖਨ ਕੇ ਬਚਨ ਕੋ ਸੈਸੈ ਸੁਨਨੋ ਬਿਸਾਲ। ਕ੍ਰਿਪਾ ਦ੍ਰਿਸ਼ਟਿ ਤੇ ਦੇਖਿ ਕਰਿ ਬੋਲੇ ਗੁਰੂ ਕ੍ਰਿਪਾਲ॥੧॥ ਚੌਪਈ ॥ 'ਜਗ ਕੇ ਬਿਖੈ ਏਕ ਨਰ ਨੇਮੀ॥ਨੇਮ ਨਿਬਾਹਤਿ ਚਾਹਤਿ ਛੇਮੀ[4]। ਇਕ ਪ੍ਰੇਮੀ ਨਰ ਨੇਮ ਬਿਹੀਨਾ। ਰੈਨਿ ਦਿਵਸ ਏਕੈ ਲਿਵਲੀਨਾ॥੨॥ਪ੍ਰੇਮ ਪ੍ਰਵਾਹ ਵਧੈ ਨਿਤਿ ਜਿਨਕੋ॥ਵਸੀ ਹੋਤਿ ਪੁਰਖੋਤਮ ਤਿਨਕੇ। ਬਿਨਾ ਪ੍ਰੇਮ ਸਿਮਰਨ ਅਰੁ ਸੇਵਾ*। ਵਲ ਕੁਛ ਥੋਰੋ ਹੁਇ ਲਖਿ ਏਵਾ[5] ॥੩॥ਇਨ ਦੋਨਹੁ ਮਹਿੰ ਪਰਖਹੁ ਪ੍ਰੇਮ। ਤਾਰਤੰਮ ਜਿਮ ਤਿਮ ਲਹਿੰ ਛੇਮ[6]॥ਪ੍ਰਭੁ ਬਸਿ ਹੋਤਿ ਪ੍ਰੇਮ ਲਖਿ ਘਨੋ॥ਅੰਗ ਸੰਗ ਰਹਿ ਨਿਤ ਹਿਤ ਸਨੋ॥੪॥ ਪਰਖੇ ਜਾਇੰ ਨ ਜੇ ਤੁਮ ਪਾਸੀ। ਜਿਸਕੇ ਰਿਦੇ ਪ੍ਰੇਮ ਅਬਿਨਾਸ਼ੀ। ਤੌ ਹਮ ਪਰਖ ਦੇਹਿੰ ਤੁਮ ਤਾਈਂ। ਰਾਖਹੁ ਗੋਪ ਨ ਕਹਹੁ

[1]ਕਮਾਉਂਦੇ ਹਨ ਬਹੁਤੀ ਕਮਾਈ। [2]ਘਾਟ ਵਾਧ। [3]ਪਵਿੱਤ੍ਰ ਵਾਕ। [4]ਮੁਕਤੀ। [5]ਇਸ ਤਰ੍ਹਾਂ ਜਾਣੋ। [6]ਜਿਵੇਂ ਪ੍ਰੇਮ ਵੱਧ ਘਟ ਹੋਊ ਤਿਵੇਂ ਸੁਖ ਲੈਣਗੇ।

*ਇਸ ਤੁਕ ਤੋਂ ਸਪਸ਼ਟ ਹੈ ਕਿ ਨਿਰੀ ਸੇਵਾ ਮਿਹਰ ਦਾ ਕਾਰਣ ਨਹੀਂ, ਪ੍ਰੇਮ, ਸਿਮਰਨ ਤੇ ਸੇਵਾ ਤੀਨੇ ਰਲ ਕੇ ਸਤਿਗੁਰੂ ਦੇ ਮਨ ਨੂੰ ਰੀਝਾਂਦੇ ਹਨ।

ਕਦਾਈ[1]॥੫॥ਸਿੱਖਨ ਕੇ ਸੰਦੇਹ ਬਿਨਾਸ਼ਨ। ਨਿਜ ਪਾਛੈ ਥਾਪਨ ਸਿੰਘਾਸਨ[2]। ਪਰਖਨ ਹਿਤ ਸ਼੍ਰੀ ਸਤਿਗੁਰ ਪੂਰੇ। ਜੁਗਲ ਹਕਾਰਨ ਕਰੇ ਹਦੂਰੇ ॥ ੬ ॥ ਰਾਮਾ ਰਾਮਦਾਸ ਤਬਿ ਆਏ। ਪਾਸ ਬਾਪਿਕਾ ਗੁਰੂ ਸਿਧਾਏ। ਲਏ ਲਸ਼ਟਕਾ ਹਾਥ ਮਝਾਰੀ। ਬ੍ਰਿੱਧ ਅਵਸਥਾ ਤਨ ਮਹਿੰ ਭਾਰੀ॥੭॥ ਖਰੇ ਹੋਇ ਅਵਲੋਕਨੋ ਥਾਂਨ। ਰਾਮੇ ਸੋਂ ਤਬਿ ਕੀਨ ਬਖਾਨ। 'ਇਹਾਂ ਹਮਾਰੇ ਬੈਠਨਿ ਕਾਰਨਿ।ਰੁਚਿਰ ਬੇਦਕਾ[3]ਕਰੋ*ਸੁਧਾਰਨਿ'॥੮॥ਇਮਿ ਕਹਿ ਸਤਿਗੁਰ ਕਰੀ ਲਕੀਰ।'ਇਸ ਬਿਧਿ ਚਿਨਵਾਵਹੁ ਥਲ ਥੀਰ[4]'। ਬਹੁਰੋ ਦਿਸ਼ਾ ਦੂਸਰੀ ਗਏ। ਤਹਿੰ ਸਥਾਨ ਪਿਖਿ ਠਾਂਢੇ ਭਏ ॥੯॥ ਰਾਮਦਾਸ ਕੀ ਦਿਸ਼ਾ ਨਿਹਾਰ।ਕਰਨ ਕਾਰ ਕੋ ਗੁਰੂ ਉਚਾਰ।'ਇਸ ਦਿਸ਼ ਬੈਠਨ ਹੇਤ ਹਮਾਰੇ। ਥੜੀ ਬਨਾਵਹੁ ਰੁਚਿਰ ਪ੍ਰਕਾਰੇ'॥੧੦॥ਕਰਿ ਲਕੀਰਕੋ ਤਿਸਹਿ ਬਤਾਯਹੁ। 'ਇਸ ਬਿਧਿ ਕਹਿ ਕਰਿ ਤੁਮ ਚਿਨਵਾਯਹੁ। ਇਸ ਪਰ ਬੈਠਹਿੰ ਪ੍ਰਾਤਾ ਕਾਲ†।ਤਿਸ ਪਰ ਸੰਧਯਾ[5]ਹੁਇਸੁਖ ਨਾਲ'॥੧੧॥ਇਮਿਬਤਾਇ ਸ਼੍ਰੀਸਤਿਗੁਰ ਗਏ।ਤਿਸ ਥਲ ਦੋਨਹੁ ਥਿਰਤਾ ਲਏ।ਪ੍ਰਿਥਕ ਪ੍ਰਿਥਕ ਥਲ ਬੈਠਨਿ ਕੇਰਾ। ਲਗੇ ਕਰਾਵਨਿ ਕੋ ਤਿਸ ਬੇਰਾ ॥ ੧੨ ॥ ਦਿਨ ਸਗਰੇ ਮਹਿੰ ਕਾਰ ਕਰਾਏ।ਸੰਧਯਾ ਭਈ ਗੁਰੂ ਤਬਿ ਆਏ।ਕਰੀ ਜੁ ਰਾਮੇ ਪੂਰਬ ਹੇਰੀ।ਪਰਖਨ ਹਿਤ ਬੋਲੇ ਤਿਸ ਬੇਰੀ॥੧੩॥'ਇਹ ਤੋ ਨੀਕੀ ਨਹੀ ਬਨਾਈ। ਬੈਠਨ ਹੇਤ ਨ ਹਮ ਕਹੁ ਭਾਈ। ਕਰਨੋ ਖੇਦ ਸਭਿ ਨਿਸ਼ਫਲ ਗਯੋ। ਟੇਢੀ ਕੰਧ ਉਸਾਰਤਿ ਭਯੋ॥੧੪॥ਢਾਹਿਦੇਹੁ ਨਹਿੰ ਦੇਰਿ ਕਰੀਜਹਿ।ਹਮਰੋਕਹਨੋ ਨੀਕਸੁਨਿ ਲੀਜਹਿ। ਇਤਿ ਦਿਸ਼ ਸੁਧੀ ਭੀਤ ਚਿਨਾਵਹੁ। ਬਹੁਰ ਬੇਦਕਾ ਭਲੇ ਬਨਾਵਹੁ' ॥ ੧੫ ॥ ਸੁਨਿ ਰਾਮੇ ਮਨ ਭੰਗ ਬਨਨੋ ਹੈ[6]। ਨਿਜ ਮਤ ਆਛੀ ਜਾਨਿ ਭਨਨੋ ਹੈ।'ਜਿਮ ਤੁਮ ਕਹਨੋ ਤਥਾ ਬਨਵਾਈ।ਕੋ ਕਾਰਨ ਭਾ ਰਿਦੈ ਨ ਭਾਈ ॥ ੧੬ ॥ ਸੁੰਦਰ ਬਨੀ ਬੈਠਿਬੇ ਲਾਯਕ। ਸਮੁਖ ਖਰੇ ਦਰਸਹਿੰ ਜਹਿੰ ਪਾਇਕ[7]। ਮੇਰੋ ਦੋਸ਼ ਨ ਯਾ ਮਹਿੰ ਕੋਈ। ਆਪ ਕਹੀ ਜਿਮਿ ਤਥਾ ਸੁ ਹੋਈ ॥ ੧੭ ॥ ਕੀਨਿ ਜਤਨ ਮੈਂ ਭਲੇ ਸੁਧਾਰੀ। ਜਿਮਿ ਰਾਵਰ ਨੋ

[1]ਗੁਪਤ ਨਹੀਂ ਰੱਖਾਂਗੇ, ਕਦੇ ਕਹਿ ਦਿਆਂਗੇ (ਦੇਖੋ ਇਸੇ ਅੰਸੂ ਦਾ ਅੰਕ ੫੦ ਤੋਂ ੫੩ ਜਿੱਥੇ ਗੁਰੂ ਜੀ ਵਜਾ ਕੇ ਸੁਣਾ ਦੇਂਦੇ ਹਨ)। (ਅ) ਤੁਸੀਂ ਹਾਲੀ ਚੁਪ ਰਖੋ (ਇਨ੍ਹਾਂ ਵਿਚੋਂ) ਕਿਸੇ ਨੂੰ ਕਹੋ ਨਹੀਂ। [2]ਟਿਕਾਉਣ ਲਈ ਤਖਤ ਤੇ। [3]ਥੜੀ। [4]ਬੈਠਣ ਦਾ ਥਾਂ।[5]ਤਿਸ (ਭਾਵ ਭਾਈ ਰਾਮੇ ਵਾਲੀ ਥੜ੍ਹੀ) ਤੇ ਸ਼ਾਮ ਵੇਲੇ। [6]ਦਿਲ ਟੁੱਟ ਗਿਆ। [7]ਜਿਥੇ(ਬੈਠਿਆਂ) ਸਨਮੁਖ ਖੜੇਕੇ ਦਰਸ਼ਨ ਕਰਨਗੇ ਸਿੱਖ।

*ਪਾ:—ਰਚੋ। †ਪਾ:ਪ੍ਰਾਤੀਕਾਰ।

ਰੀਤਿ ਉਚਾਰੀ'। ਇਮਿ ਰਾਮਾ ਕਹਿ ਰਹਨੋ ਘਨੇਰਾ। ਸ਼੍ਰੀ ਗੁਰ ਢਹਿਵਾਈ ਤਿਸ ਬੇਰਾ ॥ ੧੮ ॥ ਨਿਜ ਕਰ ਛਰੀ[1] ਲਕੀਰ ਨਿਕਾਰੀ। ਕਹਨੋ 'ਕਰਹੁ ਇਸ ਰੀਤਿ ਸੁਧਾਰੀ'। ਤਹਿੰ ਤੇ ਚਲਿ ਦੂਸਰ ਦਿਸ਼ ਗਏ। ਰਾਮਦਾਸ ਢਿਗ ਠਾਂਢੇ ਭਏ ॥ ੧੯ ॥ ਪਦ ਅਰਬਿੰਦ ਬੰਦਨਾ ਕਰਿਕੈ। ਖਰੋ ਰਹਨੋ ਨਿਜ ਗ੍ਰੀਵ ਨਿਹੁਰਿਕੈ[2]। ਸ਼੍ਰੀ ਗੁਰ ਅਮਰਦਾਸ ਪਿਖਿ ਕਹਨੋ।'ਹਮਰੋ ਆਸ਼ਯ ਤੈਂ ਨਹਿੰ ਲਹਨੋ॥੨੦॥ਜਥਾ ਬਤਾਈ ਤਥਾ ਨ ਕਰੀ। ਬੱਕ੍ਰਭੀਤ[3]ਰਚਿ ਕੀਨਸ ਥਰੀ॥ਭਈ ਨ ਬੈਠਨਿ ਉਚਿਤ ਹਮਾਰੇ। ਇਸ ਕਾਰਨ ਤੇ ਕਰਹੁ ਬਿਦਾਰੇ[4] ॥੨੧॥ਗੁਰ ਤੇ ਸੁਨਿ ਸ਼ੰਕਤਿ ਮਨ ਹ੍ਵੈਕੈ[5]। ਤਾਤਕਾਲ ਨਿਜ ਹਾਥ ਗਿਰੈਕੈ[6]। ਨੈਮ੍ਰਿ ਹੋਇ ਬੂਝੀ ਬਿਧਿ ਫੇਰੀ। 'ਬਖਸ਼ਹੁ ਅਬੈ ਅਵੱਗਜਾ ਮੇਰੀ ॥੨੨॥ ਮੈਂ ਮਤਿ ਹੀਨ ਸਕਨੋ ਨਹਿੰ ਜਾਨਿ। ਬਹੁਰ ਬਤਾਵਹੁ ਕ੍ਰਿਪਾ ਨਿਧਾਨ'। ਤਬਿ ਸਤਿਗੁਰ ਨੇ ਕੀਨਿ ਲਕੀਰ। ਅਪਰ ਬਤਾਈ ਸਭਿ ਤਤਬੀਰ ॥ ੨੩ ॥ 'ਕਰਹੁ ਚਿਨਾਵਨ ਦੋਨਹੁ ਫੇਰੇ'। ਇਮਿ ਕਹਿ ਸ਼੍ਰੀ ਗੁਰ ਗਮਨੇ ਡੇਰੇ। ਨਿਸਾ ਬਿਤੇ ਉਠਿ ਕਰਿ ਭੁਨਿਸਾਰ। ਲਗੇ ਕਰਾਵਨ ਦੋਨਹੁ ਕਾਰ ॥ ੨੪ ॥ ਜਿਮਿ ਕੀਨਹੁ ਸਤਿਗੁਰ ਫੁਰਮਾਵਨਿ।ਤਿਮਿ ਸੁਚੇਤ ਹ੍ਵੈ ਲਾਗਿ ਬਨਾਵਨਿ। ਭਲੀ ਰੀਤਿ ਸੋਂ ਜੁਗਲ ਸੁਧਾਰੀ। ਪੱਕ ਈਟਕਾ ਸੁੰਦਰ ਸਾਰੀ ॥ ੨੫ ॥ ਸ਼੍ਰੀ ਗੁਰ ਜਾਨਨੋ ਸਾਯੰਕਾਲ[7]। ਚਲੇ ਬਾਵਲੀ ਦਿਸ਼ਾ ਕ੍ਰਿਪਾਲ। ਪ੍ਰਿਥਮ ਜਹਾਂ ਰਾਮੇ ਨੇ ਕਰੀ। ਆਨਿ ਬਿਲੋਕਨ ਕੀਨਸਿ ਥਰੀ ॥ ੨੬ ॥ ਕਹਨੋ ਤਾਂਹਿ 'ਇਹ ਕਰੀ ਨ ਆਛੀ। ਤਥਾ ਬਨੀ ਨ ਜਥਾ ਹਮ ਬਾਂਛੀ[8]। ਕਰਹੁ ਬਿਦਾਰਨ ਫੇਰ ਬਨਾਵਹੁ। ਬਿਨ ਮਤਿ ਤੇ ਸ਼੍ਰਮ ਬਾਦ ਕਰਾਵਹੁ[9] ॥ ੨੭ ॥ ਸੁਨਿ ਰਾਮੇ ਨਿਜ ਰਿਦੇ ਬਿਚਾਰਾ।–ਮੈਂ ਨੀਕੇ ਥਲ ਥਰੀ ਸੁਧਾਰਾ–। ਕਹਨਿ ਲਗਨੋ 'ਮੈਂ ਤਥਾ[10] ਬਨਾਈ। ਜਿਸ ਬਿਧਿ ਤੁਮਨੇ ਦੀਨਿ ਬਤਾਈ ॥ ੨੮ ॥ ਬਨੀ ਰੁਚਿਰ ਬੈਠਿਬਿ ਕੇ ਜੋਗ। ਦੇਖਤਿ ਕਰਹਿੰ ਸਰਾਹਨ ਲੋਗ। ਮੈਂ ਕੈਸੇ ਕਰਿ ਦੇਹੁੰ ਢਹਾਈ। ਇਸ ਤੇ ਆਛੀ ਕਹਾ ਬਨਿ ਜਾਈ' ॥ ੨੯ ॥ ਤਬਿ ਸਤਿਗੁਰ ਨੇ ਦਈ ਢਹਾਇ। ਕਰੀ ਕਾਰ ਪੁਨ ਭਲੇ ਬਤਾਇ। 'ਇਸ ਪ੍ਰਕਾਰ ਕੀਜਹਿ ਸ਼ੁਭ ਥਰੀ। ਸੁਰਤ

---

[1]ਹੱਥ ਦੀ ਸੋਟੀ (ਨਾਲ)। [2]ਗਿੱਚੀ (ਨੂੰ) ਨਿਹੁੜਾਇਕੇ। [3]ਟੇਢੀ ਕੰਧ। [4]ਢਾਹ ਦਿਓ। [5]ਮਨ ਵਿਚ ਭੇ ਧਾਰਕੇ। [6]ਹੱਥਾਂ ਨਾਲ (ਪੈਰ ਨੂੰ)। [7]ਸੰਧਿਆ ਵੇਲੇ। [8]ਜੋਸੀ ਅਸਾਂ ਚਾਹੀ ਸੀ। [9]ਮਿਹਨਤ ਬਿਅਰਥ ਕਰਦੇ ਹੋ। [10]ਮੈਂ

ਸੰਭਾਰਹੁ ਉਰ ਮਤਿ ਧਰੀ[੧]॥ ੩੦॥ ਰਾਮਦਾਸ ਕੀ ਦਿਸ਼ ਚਲ ਗਏ। ਹੇਰਿ ਥਰੀ ਕੌ ਉਚਰਤਿ ਭਏ। 'ਇਹ ਤੈਂ ਨੀਕੀ ਨਹੀਂ ਬਨਾਈ। ਬੈਠਿਬ ਕਾਰਨ[੨]ਹਮਹੁ ਨ ਭਾਈ ॥੩੧॥ ਕਰਹੁ ਬਿਦਾਰਨ ਰਾਖਹੁ ਨਾਂਹਿ। ਕਹਨੋ ਨ ਲਖਨੋ[੩] ਤੁਮਹੂੰ ਮਨ ਮਾਂਹਿ'। ਸੁਨਿ ਸਤਿਗੁਰ ਕੇ ਬਾਕਨ ਸ਼ੂੰਨ। ਢਾਹਨ ਕਰੀ ਧਰੇ ਮੁਖ ਮੌਨ ॥ ੩੨ ॥ ਉਰ ਭੈ ਧਰਿਕੈ ਬੋਲਨੋ ਫੇਰ। 'ਤੁਮਰੀ ਮਤੀ ਅਗਾਧਿ ਬਡੇਰ। ਹਮ ਮਤਿਮੰਦ ਸਕਹਿੰ ਨਹਿ ਜਾਨਿ। ਤਉ ਕ੍ਰਿਪਾ ਤੁਮ ਕਰਹੁ ਮਹਾਂਨ ॥੩੩॥ ਬਿਸਰਿ ਜਾਤਿ ਹਮਰੀ ਮਤਿ ਥੋਰੀ। ਬਖਸ਼ਹੁ ਖਤਾ ਆਪ ਅਬਿ ਮੋਰੀ। ਜਿਮ ਪ੍ਰਕਾਰ ਕੀ ਦੇਹੁ ਬਤਾਇ*। ਹਿਤ ਰਾਵਰ ਕੇ ਅਬਹਿ ਬਨਾਇ†'॥੩੪॥ ਸੁਨਿ ਸਤਿਗੁਰ ਨੇ ਕਰੀ ਲਕੀਰ। 'ਇਸ ਬਿਧਿ ਕਰਹੁ ਥਰੀ ਧਰਿ ਧੀਰ'। ਇਮਿ ਦੋਨਹੁ ਕਉ ਫੇਰ ਬਤਾਇ। ਮੰਦ ਮੰਦ ਗਮਨੇ ਨਿਜ ਥਾਂਇੰ ॥੩੫॥ ਭਈ ਪ੍ਰਭਾਤਿ ਆਇ ਪੁਨ ਦੋਊ। ਲਗੇ ਬਨਾਵਨ ਥਲ ਪਿਖਿ ਸੋਊ।ਨੀਕੀ ਰੀਤਿ ਸੁਧਾਰਨਿ ਕਰੇ।ਪੰਕ ਈਟਕਾ ਪੰਕਤਿ ਜਰੇ[੪]॥੩੬॥ ਦਿਨ ਸਗਰੇ ਮਹਿ ਲਈ ਬਨਾਇ। ਦੋਨਹੁੰ ਦਿਸ਼ ਬੁਧਿ ਕਰਿ ਅਧਿਕਾਇ। ਪੁਨ ਆਏ ਗੁਰ ਤੀਸਰ ਬਾਰੀ। ਲਖਿ ਨ ਸਕਹਿ ਕੋ ਮਹਿਮਾ ਭਾਰੀ॥੩੭॥ਉਰ ਗੰਭੀਰ ਧੀਰ ਕੇ ਧਰਿਤਾ। ਸਭਿਹਿਨਿ ਤੇ ਉੱਤਮ ਜਿਨਿ ਚਰਿਤਾ। ਪ੍ਰਥਮੈ ਰਾਮੇ ਕੀ ਦਿਸ਼ ਆਏ। ਖਰੇ ਥਰੀ ਦਿਸ਼ ਦ੍ਰਿਸ਼ਟਿ ਲਗਾਏ ॥੩੮॥ਕਹਨੋ ਬਾਕ[੫]ਭੋ ਰਾਮੇ!ਤੋਹਿ।ਕਰਨੋ ਨਹੀਂ ਜਿਮਿ ਭਾਖਨੋ ਮੋਹਿ। ਨਹਿ ਪਸੰਦ ਇਹੁ ਆਇ ਹਮਾਰੇ। ਜਿਮਿ ਚਾਹਤਿ ਤਿਮਿ ਨਹੀਂ ਸੁਧਾਰੇ ॥ ੩੯ ॥ ਬਹੁਤ ਬਾਰ ਸਮਝਾਵਨਿ ਕਰਨੋ। ਥਰੀ ਕਾਜ ਕਰਿਬੋ ਨਹਿ ਸਰਨੋ[੬]। ਸੁਨਿ ਰਾਮਾ ਚਿਤਵਤਿ ਚਿਤ ਮਾਂਹੀ।–ਇਹ ਕਾਰਨ ਕਨਾ ਲਖੀਯਤਿ ਨਾਂਹੀ–॥ ੪੦॥ਕਰਤਿ ਬਿਚਾਰ ਸੁ ਨਿਸ਼ਚੈਠਾਨਾ॥–ਇਨਕੋ ਬਹੁ ਸਰੀਰਬਿਰਧਾਨਾ[੭]। ਗਈ ਆਰਬਲ ਬੀਤ ਬਡੇਰੀ। ਕਹਨੋ ਨ ਯਾਦ ਰਖਹਿੰ ਇਸ ਬੇਰੀ– ॥ ੪੧ ॥ ਇਮਿ ਠਟਿ ਮਨ ਮਹਿੰ ਕੀਨ ਬਖਾਨਾ 'ਜਿਮਿ ਤੁਮਨੇ ਮੁਹਿ ਕਹੁ ਫੁਰਮਾਨ[੮]। ਕਰੀ ਤਥਾ ਮੈਂ ਬੁਧਿ ਬਲ ਲਾਇ। ਕਹ ਕਰਿ ਆਛੇ ਸੁਧਿ ਬਨਿਵਾਇ ॥੪੨॥ ਆਪ ਕਹਹੁ ਜਿਮਿ ਬਿਸਰੈ ਫੇਰ'।ਇਸ ਮਹਿੰ ਦੋਸ਼ ਅਹੈ

---

[੧]ਭਾਵ, ਅਕਲਮੰਦੀ ਨਾਲ। [੨]ਬੈਠਣ ਲਈ। [੩]ਜਾਣਿਆਂ ਨਹੀਂ। [੪]ਇੱਟਾਂ ਗਾਰੇ ਨਾਲ ਮੇਲਕੇ ਜੜੀਆਂ (ਭਾਵ ਕੰਧ ਬਣਾਈ)। [੫]ਬੱਚਾ ਹੋ ਗਿਆ ਹੈ। [੬]ਮੈਨੂੰ ਹੁਕਮ ਕੀਤਾ ਸੀ। [੭]ਆਪ ਜਿਵੇਂ ਕਹਿ ਜਾਂਦੇ ਹੋ ਫੇਰ (ਆਪਨੂੰ) ਭੁੱਲ ਜਾਂਦਾ ਹੈ। *ਪਾ:–ਬਤਾਈ। †ਪਾ:–ਬਨਾਈ।

ਕਨਾ ਮੇਰ'।ਇਮਿ ਸੁਨਿ ਸਤਿਗੁਰ ਭੂਸ਼ਨ ਠਾਨੀ। ਅਤਿ ਗੰਭੀਰ ਧੀਰ ਗੁਨ ਖਾਨੀ॥੪੩॥ਪੁਨ ਸ਼੍ਰੀ ਰਾਮਦਾਸ ਢਿਗ ਗਏ।ਹੇਰਿ ਥਰੀ ਕਹੁ ਬੋਲਤਿ ਭਏ। 'ਇਹੁ ਤੈਂ ਨੀਕੀ ਨਹੀਂ ਬਨਾਈ।ਕਈ ਬਾਰ ਬਹੁਮਤਿ ਨਹਿ ਆਈ॥੪੪॥ ਜਿਮਿ ਕਹਿ ਗਏ ਬਨੀ ਤਿਮਿ ਨਾਂਹੀ। ਸ਼ੂੰਮ ਬਾਦ ਕੀਨਸਿ ਇਸਿ ਮਾਂਹੀ'। ਸੁਨਿ ਗੁਰ ਬਾਕ ਮੰਦ ਨਿਜ ਜਾਨਜੋ। ਭਯੋ ਨੰਮ੍ਰ ਪਾਇਨ ਲਪਟਾਨਜੋ ॥ ੪੫॥'ਹੌਂ ਅਜਾਨ ਨਿਤ ਭੂਲਨ ਹਾਰੋ। ਤੁਮ ਕ੍ਰਿਪਾਲ ਨਿਜ ਬਿਰਦ ਸੰਭਾਰੋ। ਬਾਰਬਾਰ ਬਖਸ਼ਤਿ ਹੋ ਮੋਹੀ। ਅਪਰਾਧੀ ਅਰ ਮੂਰਖ ਕੋ ਹੀ[1] ॥ ੪੬ ॥ ਜੋਤਿਕ ਸੁਮਤਿ ਦੇਤਿ ਸੋ ਜਾਨਵ। ਬਿਨਾ ਦਿਯੇ ਕਨਾ ਬਪੁਰਾ ਮਾਨਵ। ਰਾਵਰ ਕਰੁਨਾ ਕਰਹੁ ਬਤਾਵਉ।ਨੀਕੀ ਰੀਤਿ ਭਾਖਿ ਸਮਝਾਵਉ॥੪੭॥ਮੈਂ ਮਤਿ ਮੰਦ ਅਭਾਗ ਬਿਚਾਰਾ। ਜਾਨਿ ਸਕਜੋ ਨਹਿ ਕਹਜੋ ਤੁਮਾਰਾ'। ਇਮਿ ਕਹਿ ਗੁਰ ਮਹਿ ਅੰਚਰ ਡਾਰਾ।'ਛਿਮਹੁ ਪ੍ਰਭੂ ਅਪਰਾਧ ਹਮਾਰਾ'॥੪੮॥ਸਿਖ ਸਮੀਪ ਸਭਿ ਹੀ ਸੁਨਿ ਕਰਿਕੈ। ਹਰਖੇ[2] ਸਿੱਖੀ ਰੀਤਿ ਬਿਚਰਿਕੈ। ਪਰਮ ਪ੍ਰਸੰਨ ਭਏ ਗੁਰ ਪੂਰੇ। ਗੁਰਤਾ ਉਚਿਤ ਲਖੇ ਗੁਨ ਰੂਰੇ ॥ ੪੯ ॥ ਸਭਿਨਿ ਸੁਨਾਵਤਿ ਬਾਕ ਅਲਾਵਹਿਂ। 'ਇਸਕੀ ਸੇਵਾ ਮੋ ਮਨ ਭਾਵਹਿ। ਆਪਾ ਕਬਹੁਂ ਨ ਕਰਹਿਂ ਜਨਾਵਨਿ। ਨਿਸ ਦਿਨ ਪ੍ਰੇਮ ਭਗਤਿ ਮਹਿ ਪਾਵਨਿ[ੳ]' ॥ ੫੦॥ ਸੁਨਿ ਸਭਿ ਸਿੱਖਨ ਸੈਸੈ ਖੋਵਾ। ਗੁਰਤਾ ਉਚਿਤ ਭਲੇ ਇਹ ਜੋਵਾ। ਬਾਕਨ ਤੇ ਪਛਾਨ ਕਰਿ ਲੀਨੇ। ਆਪਾ ਜੁਤਿ ਅਰੁ ਆਪਾ ਹੀਨੇ[3] ॥ ੫੧ ॥ ਸਤਿਗੁਰ ਨਿਜ ਸਥਾਨ ਕਹੁ ਆਏ। ਸਿੱਖ ਸੰਗ ਜੇ ਤਿਨਹੁ* ਸੁਨਾਏ। 'ਰਾਮਦਾਸ ਹੈ ਪੁਰਖ ਮਹਾਂਨੇ।ਇਸਕੇਸੰਗ ਭਰਹਿਂਨਰ ਜਾਨੇ॥੫੨॥ਬਿੰਦਨ ਕੋ ਕਰਤਾ ਕੱਲਜਾਨ।ਬਸੀ ਕਰਜੋ ਮੁਝ ਸੇਵਾ ਠਾਨਿ।ਇਸ ਤੇ ਨਹਿਂ ਅਦੇਯ ਕੁਛ ਮੋਰੇ।ਸਭਿਹਿਨਿ ਤੇ ਪਦ ਪ੍ਰਾਪਤਿ ਗੌਰੇ[ਪ]'॥੫੩॥ ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਪ੍ਰੇਮ ਪਰਖਣ' ਪ੍ਰਸੰਗ ਬਰਨਨੰ ਨਾਮ ਸਪਤਪੰਚਾਸਤੋ ਅੰਸੁ ॥ ੫੭ ॥

੫੮. [ਬਾਵਲੀ ਮਹਾਤਮ। ਸੰਤ ਸਧਾਰਣ। ਗੰਗਾ ਸ੍ਰੋਤ ਬਾਉਲੀ ਵਿਚ। ਇਕ ਜੋਗੀ]

ਦੋਹਰਾ ॥ ਭਗਤਿ ਖਜ਼ਾਨਾ ਖੁਲਿ ਰਹਜੋ ਸਤਿਗੁਰ ਕੇ ਦਰਬਾਰ। ਚਾਰ ਪਦਾਰਥ ਸੰਗਤਿਹਿਂ[ੲ] ਦੇਤਿ ਲਗਤਿ ਨਹਿ ਬਾਰ ॥੧॥ ਚੌਪਈ ॥ ਤੀਰਥ ਪਰਮ ਰਚਜੋ ਬਡ ਪੁੰਨਜ। ਸੇਵਤਿ ਭਏ ਪੁਰਖ ਸੋ ਧੰਨਜ। ਮਹਾਂ ਮਹਾਤਮ ਹੈ ਜਿਸ

[1]ਨੂੰ ਬੀ। (ਅ) ਕੋਹੀ=ਪਹਾੜੀਆ,ਭਾਵ ਅਨਜਾਨ ਨੂੰ।(ਏ)ਕ੍ਰੋਧੀ। [2]ਪ੍ਰਸੰਨ ਹੋਏ। [3]ਵਿਚ (ਮਨ) ਪਵਿੱਤ੍ਰ ਹੈ। [ੳ]ਹੰਕਾਰ ਸਹਿਤ (ਰਾਮਾ ਜੀ) ਤੇ ਹੰਕਾਰ ਬਿਨਾ (ਸ੍ਰੀ ਰਾਮਦਾਸ ਜੀ)। [ਪ]ਵੱਡਾ ਭਾਰੀ। [ੲ]ਭਾਵ, ਭਗਤੀ ਦੇ ਨਾਲ ਚਾਰ ਪਦਾਰਥ ਭੀ ਹਨ।(ਅ)ਸੰਗਤਾਂ ਨੂੰ। *ਪਾਃ–ਜੋ ਕੁਛ। ਜੋ ਸਭ।

ਕੋਰ।ਜਿਸ ਮੱਜੈ ਫਲ ਲਹੈ ਘਨੇਰਾ ॥੨॥ ਸੁੰਦਰ ਸੀਤਲ ਨਿਰਮਲ ਖਰੋ। ਅਤਿ ਗੰਭੀਰ ਨੀਰ ਜਿਹ ਭਰੋ। ਦੱਖਣ ਦਿਸ਼ ਮਹਿੰ ਝਰਨਾ ਬਹਨੋ। ਸੁਰ-ਸਰਿ ਕੋ ਪ੍ਰਵਾਹ[1] ਤਹਿੰ ਲਹਨੋ ॥੩॥ ਰਚੀ ਚੁਰਾਸੀ ਜਿਹ ਸੋਪਾਨ[2]। ਗਿਨਿ ਜਥਿ ਦੇਖੀ ਕ੍ਰਿਪਾ ਨਿਧਾਨ। ਮੁਖ ਤੇ ਬਾਕ ਕਹਨੋ ਤਿਸਿ ਕਾਲ। 'ਜੋ ਸਿਖ ਦਰਸਹਿ ਪ੍ਰੇਮ ਬਿਸਾਲ॥੪॥ਬਾਰਿ ਚੁਰਾਸੀ[3]ਕਰਹਿ ਸ਼ਨਾਨ।ਇਤਨੇਜਪੁਜੀ ਪਾਠ ਬਖਾਨਿ। ਸਤਿਗੁਰ ਮੂਰਤਿ ਕਰਿਕੇ ਧਯਾਨ। ਮਿਟਹਿ ਚੁਰਾਸੀ ਆਵਨਿ ਜਾਨਿ[4] ॥੫॥ ਜਸੋਂ ਕਸੋਂ ਪਾਇ ਭੁਗਤਿ ਗੁਰ ਕੇਰੀ। ਮਿਟਹਿ ਜੂਨ ਤਿਹ ਭ੍ਰਮਨ ਕੁਫੇਰੀ[5]। ਅਪਰ ਮਨੋਰਥ ਧਰਿ ਕਰਿ ਨ੍ਹਾਵੈ। ਸ਼ਰਧਾ ਧਰੈ ਤੁਰਤ ਸੋ ਪਾਵੈ ॥੬॥ ਅਨਿਕ ਅਘਨ ਕੀ ਨਾਸ਼ਨਿ ਹਾਰੀ। ਭਈ ਬਾਪਿਕਾ ਨਿਰਮਲ ਬਾਰੀ[6]। ਗੁਰ ਸਿੱਖਨ ਹਰਖਾਵਨ ਵਾਰੀ[7]। ਜਲ ਪੀਏ ਨਿਰ-ਮਲ ਉਰਕਾਰੀ[8]॥੭॥ਕਰਹਿੰ ਸ਼ਨਾਨ ਦਾਨ ਜੋ ਦੇਵੈਂ। ਗੁਰਬਾਨੀ ਪਢਿ ਕਰਿ ਸੁਖ ਲੇਵੈਂ। ਤਿਨਕੋ ਫਲ ਹੋਵੈ ਅਬਿਨਾਸ਼ੀ। ਕਰਹਿੰ ਬਿਨਾਸ਼ਨ ਜਮ ਕੀ ਫਾਸੀ[9] ॥ ੮ ॥ ਇਸ ਬਿਧਿ ਅਧਿਕ ਮਹਾਤਮ ਭਾਂਹਿ। ਸ਼੍ਰੀ ਗੁਰ ਅਮਰਦਾਸ ਮੁਖ ਪ੍ਰਾਹਿ। ਕਰਹਿੰ ਆਪ ਇਸ਼ਨਾਨ ਸੁ ਨੀਰ। ਹੋਇ ਬਹੁਤ ਸਿੱਖਨ ਕੀ ਭੀਰ॥੯॥ਕਰਹਿੰ ਚੌਂਪ ਸੋਂ ਮੱਜਨ ਸਾਰੇ। ਬਹੁਰ ਸਰਾਹਹਿੰ ਸੁਜਸ ਪਸਾਰੇ। 'ਧੰਨਗੁਰੂ ਕੀਨਸਿ ਉਪਕਾਰ॥ਸ਼ਰਨਪਰਹਿ ਤਾਰਨੋ ਗਨ ਭਾਰ[10]॥੧੦॥

ਇਕ ਲੁਹਾਰ ਤਹਿੰ ਕਾਰ ਕਰਤਿ ਹੈ।ਕਾਠਨਿ ਕੀ ਪੌਰੀ ਸੁ ਘਰਤਿ ਹੈ। ਅਪਰ ਕਾਜ ਜੋ ਹੋਹਿ ਸੁ ਕਰਿਹੀ।ਕਾਸ਼ਟ ਲੋਹਾ ਨਿਜ ਕਰ ਘਰਿਹੀ॥੧੧॥ ਜਲ ਕੋ ਨਿਕਟ ਸਪਤ ਸੋਪਾਨ[10]। ਲਾਇ ਕਾਠ ਤਿਨ ਰਚੀ ਮਹਾਨ। ਜਿਸਤੇ ਜਲ ਸੁਖੇਨ ਹੀ ਲੇਯ। ਨ੍ਹਾਨ ਪਾਨ ਜੋ ਚਹੈ ਕਰੇਯ॥੧੨॥ਤਿਸਕੀ ਕ੍ਰਿੱਤਿ ਹੇਰਿ ਗੁਰ ਪੂਰੇ। ਸੁਪ੍ਰਸੰਨ ਬੁਲਵਾਇ ਹਦੂਰੇ। ਸੁਨਿ ਆਇਸੁ ਕੋ ਤਤਛਿਨ ਆਵ।ਬਡਭਾਗੀ ਚਰਨਨ ਸਿਰ ਲਾਵ॥੧੩॥ ਤਿਸਕੇ ਮਸਤਕ ਧਰਿ ਕਰਿ ਹਾਥ। ਮੰਤ੍ਰ ਸੁ ਸੱਤਿਨਾਮ ਦਿਯ ਨਾਥ। 'ਸੰਤ ਸਧਾਰਨ' ਨਾਮ ਧਰਨੋ ਤਿਹ।ਪ੍ਰਾਪਤਿ ਰਿਦੈ ਪ੍ਰਕਾਸ਼ ਲਹਨੋ ਜਿਹ[11] ॥੧੪॥'ਸੇਵ ਪਰੀ ਸਭਿ

---

[1]ਗੰਗਾ ਦਾ ਪ੍ਰਵਾਹ। [2]ਪੌੜੀਆਂ। [3]ਚੁਰਾਸੀ ਵੇਰ। [4]ਚੁਰਾਸੀ (ਲਖ ਜੂਨ ਵਿਚ) ਜਨਮ ਮਰਨ। [5]ਖੋਟੇ ਫੇਰ ਫਿਰਨਾ ਜੂਨਾਂ(ਵਿਚ)ਉਸਦਾ। [6]ਨਿਰਮਲ ਜਲ ਵਾਲੀ। [7]ਪ੍ਰਸੰਨ ਕਰਨ ਵਾਲੀ। [8]ਰਿਦਾ ਨਿਰਮਲ ਕਰਨ ਵਾਲੀ। [9]ਜੋ ਸ਼ਰਨੀ ਪਿਆ (ਤਿਸ) ਭਾਰੀ ਸਮੂਹ ਨੂੰ ਤਾਰਿਆ। [10]ਪੌੜੀਆਂ ਸੱਤ। [11]ਜਿਸਨੇ ਪ੍ਰਕਾਸ਼ (ਗਿਆਨ) ਪ੍ਰਾਪਤ ਹੋਇਆ ਰਿਦੇ ਵਿਚ ਜਾਣਿਆਂ।

ਥਾਇੰ[1] ਤੁਮਾਰੀ। ਜਾਇ ਰਹਹੁ ਅਬਿ ਗ੍ਰੋਹ ਮਝਾਰੀ। ਕਰਹੁ ਭਜਨ ਬੈਠੇ ਸੁਖ ਪਾਵੋ। ਲੈਨ ਦੈਨ ਕੋ ਕਹੂੰ ਨ ਜਾਵੋ[2] ॥ ੧੫ ॥ ਹੁਇ ਨਿਹਾਲ ਗੁਰ ਕੋ ਬਚ ਮਾਨਾ। ਸੱਤਿਨਾਮ ਨਿਤਿ ਸਿਮਰਨਿ ਠਾਨਾ। ਗ੍ਰਿਹ ਨਿਜ ਗਯੋ ਭਯੋ ਸੁਖਵਾਸੀ। ਪਾਯੋ ਅਨੰਦ ਬਿਲੰਦ ਅਨਾਸ਼ੀ ॥ ੧੬ ॥ ਦੋਹਰਾ ॥ ਹਿਤ ਗੰਗਾ ਇਸ਼ਨਾਨ ਕੇ ਸੰਗ[3] ਚਲਨੋ ਬਹੁ ਜਾਤਿ। ਤਿਸੀ ਪੰਥ ਆਵਤਿ ਭਏ ਜਿਸ ਪੁਰਿ ਗੁਰੂ ਰਹਾਤਿ ॥ ੧੭ ॥ ਚੌਪਈ ॥ ਡੇਰਾ ਕਿਯੋ ਆਨਿਕੈ ਸੰਗ। ਜੋ ਮੱਜਨ ਕੋ ਗਮਨਤਿ ਗੰਗ। ਤਿਸ ਮਹਿੰ ਏਕ ਮੀਤ ਗੁਰ ਕੇਰਾ। ਪ੍ਰਥਮ ਬੈਸ ਕੋ ਹੁਤੋ ਬਡੇਰਾ[4] ॥ ੧੮ ॥ ਸੋ ਮਿਲਿਬੇ ਹਿਤ ਗੁਰ ਢਿਗ ਆਯੋ। ਮਿਲਿ ਕਰਿ ਬਡ ਲਖਿ ਸੀਸ ਝੁਕਾਯੋ। ਬਾਪੀ ਪਰ ਬੈਠੇ ਤਿਸਕਾਲ। ਕੁਸ਼ਲ ਪ੍ਰਸ਼ਨ ਕਰਿ ਕੈ ਹਿਤ ਨਾਲ ॥ ੧੯ ॥ ਸਾਧੁ ਹੁਤੋ[5] ਤਿਸਹਿ ਸਮੁਝਾਯੋ। ‘ਚਲਿਬੇ ਪੰਥ ਕਸ਼ਟ ਕਨੋਂ ਪਾਯੋ। ਦੂਰ ਪੰਥ ਪਹੁੰਚਹੁ ਸ਼੍ਰਮ ਧਾਰੇ। ਤੋਹਿ ਭਲੇ ਹਿਤ ਹੋ ਮਮ ਪ੍ਯਾਰੇ ॥ ੨੦ ॥ ਬੀਚ ਬਾਪਿਕਾ ਗੰਗਾ ਆਨੀ। ਉਰ ਸ਼ਰਧਾ ਧਰਿ ਹੋਹੁ ਸ਼ਨਾਨੀ[6]। ਨਹਿੰ ਸ਼ੰਕਾ ਕਿਮਿ ਮਨ ਮਹਿੰ ਜਾਨੋ। ਜਾਨਿ ਸੁਰਸੁਰੀ ਮੱਜਨ ਠਾਨੋ ॥ ੨੧ ॥ ਫਲ ਜੋ ਚਹਹੁ ਨਿਸੰਸੈ ਪਾਵਹੁ। ਪੁਨ ਘਰ ਗਮਨਹੁ ਹਰਿ*ਗੁਨ ਗਾਵਹੁ[7]। ਬਾਕ ਗੁਰੂ ਕੋ ਮਾਨਿ ਸ਼ਨਾਨਾ—। ਕਿਮਿ ਇਹ ਸੁਰਸਰਿ?—ਸ਼ੰਕਾ ਠਾਨਾ ॥ ੨੨ ॥ ਬਹੁਰ ਬੈਠਿ ਕਰਿ ਕੋਤਿਕ ਕਾਲ। ਬਿਨਤੀ ਕੀਨਸਿ ‘ਹੇ ਪ੍ਰਭੁ ਦਯਾਲ! ਘਰ ਤੇ ਚਲਨੋ ਸੰਗ ਕੇ ਸੰਗ[8]। ਗੰਗ ਸ਼ਨਾਨਨਿ ਹੇਤੁ ਉਮੰਗ ॥ ੨੩ ॥ ਸਭਿ ਕੇ ਸਾਥ ਪਹੁੰਚਿ ਹਰਿ ਦ੍ਵਾਰ। ਕਰਿ ਇਸ਼ਨਾਨ ਅਵੋਂ ਇਕ ਬਾਰ। ਕਾਰਜ ਪਿਤਰਨ ਕੋ ਕਰਿ ਤਹਾਂ। ਦਰਸ਼ਨ ਹਿਤ ਪੁਨ ਆਵੋਂ ਇਹਾਂ[9] ॥ ੨੪ ॥ ਤਿਸ ਕੀ ਲਖੀ ਸਰਬ ਗਤਿ ਡੋਲੇ[10]। ਸ਼੍ਰੀ ਗੁਰ ਅਮਰ ਦਾਸ ਤਬਿ ਬੋਲੈ। ‘ਨੀਕੀ ਬਾਤ, ਜਾਹੁ ਹਰਿ ਦ੍ਵਾਰ। ਹਮ ਹਿਤ ਲ੍ਯਾਵਹੁ ਸੁਰਸਰਿ ਬਾਰ[11] ॥ ੨੫ ॥ ਇਮਿ ਆਇਸੁ ਦੀਨਸਿ ਤਬਿ ਗਯੋ ਤੀਰ ਜਾਨਵੀ[12] ਪਹੁੰਚਤਿ ਭਯੋ। ਮਨ ਭਾਵਤਿ ਕਰਿ ਭਲੇ ਸ਼ਨਾਨ। ਪਿਤਰਨਿ ਕਾਜ ਕਰਾਵਨਿ ਠਾਨਿ ॥ ੨੬ ॥ ਗੁਰ ਬਚ ਸਿਮਰਨੋ ਆਵਨਿ ਕਾਲਿ। ਲੋਟਾ ਲੀਨਸਿ ਹਾਥ ਸੰਭਾਲਿ। ਹਰਿ ਦੁਆਰ ਮਹਿੰ ਪ੍ਰਵਿਸ਼ਨੋ ਜਾਈ। ਕਰ ਲੋਟਾ ਟੂਭਕੀ ਤਬਿ ਲਾਈ ॥ ੨੭ ॥ ਗਯੋ ਹਾਥ ਤੇ ਛੂਟਿ, ਨਹਿੰ ਪਾਯੋ।

[1] ਪ੍ਰਵਾਨ ਹੋਈ। [2] ਸ਼ਾਬ। [3] ਵੱਡਾ ਮਿੱਤ੍ਰ ਸੀ ਪਹਿਲੀ ਉਮਰ ਦਾ। [4] ਭਲਾ ਪੁਰਸ਼ ਸੀ। [5] ਇਸ਼ਨਾਨ ਕਰਨ ਵਾਲਾ ਹੋ। [6] ਭਾਵ ਗੰਗਾ ਦੇ ਯਾਤ੍ਰੂਆਂ ਦੇ ਨਾਲ। [7] ਉਸਦੀ ਸਾਰੀ ਗਤੀ ਲਖੀ ਕਿ ਡੋਲ ਰਿਹਾ ਹੈ। [8] ਗੰਗਾ ਦਾ ਜਲ। [9] ਗੰਗਾ ਕੰਢੇ। *ਪਾ:—ਪੁਨ ਘਰ ਗਮਹੁ ਰਾਮ।

ਰਹਸੋ ਖੋਜ ਨਹਿੰ ਦ੍ਰਿਸ਼ਟੀ ਆਯੋ। ਸਰਬ ਸੈਗ ਕੇ ਨਰ ਚਲਿ ਪਰੇ। ਪਾਇ ਨਹੀਂ ਲੋਟਾ ਬਹੁਫਿਰੇ॥੨੮॥ਮਿਲਿਕੈ ਸੈਗ ਸੈਗਹਟਿਪਰਸੋ।ਸੁਰਸਰਿਬਾਰਿਨ ਲਯਾਵਨਿ ਕਰਸੋ।ਕ੍ਰਮ ਕ੍ਰਮ ਪੰਥ ਉਲੰਘਸੋ ਸਾਰੇ।ਆਇ ਨਿਕਟ ਸਤਿਗੁਰੂ ਨਿਹਾਰੇ॥੨੯॥ਮਸਤਕ ਟੇਕਿ ਬੇਨਤੀ ਕਰੀ।'ਮੋਤੇ ਕ੍ਰਿੱਤ'ਨ ਰਾਵਰਿ ਸਰੀ। ਸੁਰਸਰਿ ਜਲ ਤੁਮ ਨੇ ਮੰਗਵਾਯਵ।ਮੈਂ ਛੂਛੋ ਤਿਸ ਤੇ ਹਟਿ ਆਯਵ॥੩੦॥ ਲੋਟਾ ਲੈ ਪਹੁੰਚਸੋਹਰਿਦ੍ਵਾਰ।ਭਰਨਿ ਲਗਸੋ ਤਿਸ ਮਹਿੰ ਜਬਿ ਬਾਰਿ।ਛੁਟਸੋ ਹਾਥ ਤੇ ਬਹਿ ਕਰਿਗਯੋ'। ਖੋਜਿ ਰਹਸੋ,ਨਹਿੰ ਪ੍ਰਾਪਤਿ ਭਯੋ ॥੩੧॥ ਪਰਮ ਕੁਭਾਗਅਪਨ ਮੈਂਜਾਨ।ਚਲਤਿ ਸੈਗਕੇਸੈਗ ਪਯਾਨ'[੭]।ਸੁਨਿ ਸਤਿਗੁਰ ਨੇ ਬਾਕ ਕਹਸੋ ਤਿਹਾ'ਚਿੰਤਾ ਕਰਹੁ ਨਹੀਂ ਕੋ ਉਰ ਮਹਿੰ॥੩੨॥ਲੋਟਾ ਪਹੁੰਚਸੋ ਨਿਕਟ ਹਮਾਰੇ।ਲਯਾਇ ਬੇਗ ਤੇ ਗੰਗਾਧਾਰੇ[੮]*।ਨਹਿੰ ਪ੍ਰਤੀਤ ਜੇ ਤੁਵ ਉਰ

[੧]ਸੋਚਾ। [੨]ਰੁੜ੍ਹ ਗਿਆ। [੩]ਤੁਰਦੇ ਸੈਗ ਦੇ ਨਾਲ ਟੁਰ ਪਿਆ। [੪]ਗੰਗਾ ਦੀ ਧਾਰ ਨੇ (ਆਪਣੇ) ਵੇਗ ਨਾਲ (ਲੋਟਾ) ਲੈ ਆਂਦਾ ਹੈ। *ਇਸੇ ਰਾਸ ਦੇ ੪੫ ਅੰਸੂ ਦੇ ਅੰਕ ੬, ੭ ਤੇ ੮ ਵਿਚ ਕਵੀ ਜੀ ਨੇ ਦੱਸਿਆ ਹੈ ਕਿ:—

ਗੰਗਾ ਆਦਿਕ ਤੀਰਥ ਜੋਈ। ਮਜਹਿੰ ਕਲੀ ਕਾਲ ਨਰ ਤੋਈ।
ਅਨਗਨ ਪਾਪ ਤੰਜਹਿੰ ਤਿਨ ਮਾਂਹੀ। ਤਿਨ ਕੋ ਭਾਰ ਸਹਾਰਤਿ ਨਾਂਹੀ॥੬॥

ਇਨ੍ਹਾਂ ਪਾਪਾਂ ਤੋਂ ਆਤੁਰ ਹੋ ਗੰਗਾ ਆਦਿਕ ਤੀਰਥਾ ਨੇ:—

ਯਾਂਤੇ ਸ਼੍ਰੀ ਸਤਿਗੁਰੂ ਅਰਾਧਾ। 'ਆਨ ਚਰਨ ਪਾਵਹੁ ਹਤਿ ਬਾਧਾ।
ਪਾਪਨਿ ਤੇ ਪੀੜਤਿ ਹਮ ਹੋਏ। ਕਰਿ ਕਰਿ ਦੋਸ਼ ਹਮਹੁ ਮਹਿੰ ਧੋਏ'॥੭॥

ਤੇ ਫਿਰ ਗੰਗਾ ਆਦਿਕਾਂ[੧] ਨੇ ਸਤਿਗੁਰੂ ਜੀ ਦੇਅਗੇ ਜੋਦੜੀ ਕੀਤੀ ਕਿ:—

'ਹੇ ਸਤਿਗੁਰੂ ਤੁਮਰੇ ਪਗ ਪਾਵਨ। ਜਬ ਹਮ ਬਿਖੈ ਕਰਹੁਗੇ ਪਾਵਨ।
ਤਤਛਿਨ ਹਮ ਸਭਿ ਹੋਹਿੰ ਸੁਖਲੇ। ਆਵਹੁ ਤੁਰਨ ਕਰੁਨਾ ਧਾਰੇ' ॥੮॥

ਤੀਰਥਾਂ ਦੀ ਇਹ ਅਰਦਾਸ ਸੁਣ:—

ਸਭ ਤੀਰਥ ਕੇ ਲਖਿ ਭਿੱਪ੍ਰਾਯ। ਭਏ ਤਜਾਰ ਸੈਗਤਿ ਸੈਗ ਲਾਯ।

ਇਹਨਾਂ ਵਾਕਾਂ ਤੋਂ ਸਪਸ਼ਟ ਹੈ ਕਿ ਗੰਗਾ ਆਦਿਕ ਤੀਰਥਾਂ ਨੇ ਸਤਿਗੁਰੂ ਜੀ ਨੂੰ ਪਾਪ ਨਾਸ਼ਕ ਤੇ ਅਘਹਾਰੀ ਜਾਣਕੇ ਆਪਣੇ ਪਾਪ ਬਖਸ਼ਾਉਣ ਲਈ ਅਰਦਾਸ ਕੀਤੀ ਕਿ ਹੇ ਪਤਿਤਪਾਵਨ ਆਪਣੇ ਚਰਨ ਪਾਵਨ ਪਾਕੇ ਸਾਡੇ ਕਲੇਸ਼ ਹਰੋ। ਸੋ ਹੁਣ ਵਿਚਾਰਨ ਵਾਲੀ ਗਲ ਹੈ ਕਿ ਅਜੇਹੇ ਸ਼ਕਤੀਵਾਨ ਸਤਿਗੁਰੂ ਜੀ ਨੂੰ ਰੋਇੰਦਵਾਲ ਬਾਉਲੀ ਸਾਹਿਬ ਰਚਕੇ ਇਹਦੇ ਵਿਚ ਗੰਗਾ ਲਿਆਉਣ ਦੀ ਕੋਈ ਥੁੜ ਨਹੀਂ ਸੀ। ਓਹ ਖੁਦ ਸਰਬ ਸ਼ਕਤੀ-ਮਾਨ ਤੇ ਪਤਿਤਪਾਵਨ ਹਨ, ਜਿਸ ਚੀਜ਼ ਨੂੰ ਚਾਹੁਣ ਆਪਣੀ ਸ਼ਕਤੀ ਨਾਲ ਸੁਭਾਗ ਕਰ ਸਕਦੇਹਨ,ਸੋ ਬਾਵਲੀ ਨੂੰ ਉਨ੍ਹਾਂ ਨੇ ਅਪਣੀ ਸ਼ਕਤੀ ਨਾਲ ਕਰ ਦਿੱਤਾ ਸੀ। ਗੰਗਾ ਦੀ ਮਹਾਨਤਾ ਉਸ ਮਿੱਤ੍ਰ ਦੇ ਜੀ ਵਿਚ ਸੀ ਉਸ ਨੂੰ ਇਹ ਗਲ ਦੱਸਣ ਤੋਂ ਮੁਰਾਦ ਇਹ ਜਾਪਦੀ ਹੈ ਕਿ ਜੋ

ਮਾਂਹੀ।ਬੀਚ ਬਾਪਿਕਾ ਦੇਖਹੁ ਤਾਂਹੀ ॥੩੩॥ ਦੱਖਣ ਦਿਸ਼ ਕੋ ਸ਼ੋਭ ਪ੍ਰਵਾਹੁ[1]। ਸੋ ਸੁਰਸਰਿ ਕੋ[2]ਬਾਪੀ ਮਾਂਹੁ। ਤਹਿੰ ਤੇ ਅਪਨਾ ਲੋਟਾ ਲੀਜਹਿ। ਜਲ ਸੁਰਸਰਿ ਕੋ ਪਾਨ ਕਰੀਜਹਿ[3] ॥੩੪॥ ਸੁਨਿ ਸਤਿਗੁਰ ਕੇ ਬਾਕ ਸੁਹਾਏ। ਪੂਰਬ ਸ਼ਨੋ ਬੀਚ ਬਾਪਿਕਾ ਜਾਏ। ਦੱਖਣ ਦਿਸ਼ ਦੇਖਨੋ ਜਲ ਝਰਨਾ। ਸੀਤਲ ਸੁਖਦ ਬਿਮਲ ਬਰ ਬਰਨਾ[4] ॥੩੫॥ਤਹਿੰ ਲੋਟਾ ਨਿਜ ਪਰਨੋ ਨਿਹਾਰ।ਪਿਖਿ ਚਰਿੱਤ੍ਰ ਬਿਸਮਾਦ ਬਿਚਾਰਾ। ਸ਼ੀਘ੍ਰ ਨਿਕਸ ਕਰਿ ਪਦ ਅਰਬਿੰਦ। ਪਰਨੋ ਜਾਇ ਗੁਰ ਪਿਖਿ ਸੁਖਕੰਦ ॥੩੬॥'ਮੈਂ ਅਜਾਨ ਮਹਿਮਾ ਨਹਿੰ ਜਾਨੀ। ਬੀਚ ਬਾਪਿਕਾ ਸੁਰਸਰਿ ਆਨੀ। ਪ੍ਰਥਮ ਤੁਮਾਰੋ ਬਾਕ ਨ ਮਾਨਨੋ। ਬਖਸ਼ਹੁ ਭੂਲ ਪ੍ਰਭੂ ਅਬ ਜਾਨਨੋ'[5] ॥੩੭॥ਸੁਨਤਿ ਕ੍ਰਿਪਾ ਕਰਿ ਗੁਰਭਗਵਾਨ।ਸੱਤਿਨਾਮਕੋ ਦੀਨਸਿ ਦਾਨ। ਕਰਨੋ ਨਿਹਾਲ ਕਸ਼ਟ ਸਭਿ ਟਾਰਨੋ। ਜਗ ਸਾਗਰ ਤੇ ਦੁਖਤਿਉਧਾਰਨੋ ॥੩੮॥ਬੀਚ ਬਾਪਿਕਾ ਸੁਰਸਰਿ ਨੀਰ।ਇਮਿ ਆਨਨੋ ਸਤਿਗੁਰੂ ਗਹੀਰ। ਤੀਨ ਲੋਕ ਕੇ ਤੀਰਥ ਜੇਈ।ਸ੍ਰੀਗੁਰ ਚਰਨ ਬਿਖੇਬਸੁਤੇਈ[6] ॥੩੯॥ਸੁਰਸਰਿ ਲ੍ਯਾਵਨ ਬਾਪੀ ਮਾਂਹੀ।ਕੁਛ ਅਚਰਜ ਇਹੁ ਜਾਨਹੁ ਨਾਂਹੀ। ਜਿਮਿ ਚਾਹਹਿੰ ਤਿਮਿ ਕਰਹਿੰ ਸੁ ਤੁਰਨ।ਸ੍ਰੀ ਪ੍ਰਭੁ ਸਰਬ ਸ਼ਕਤਿ ਤੇ ਪੂਰਨ ॥੪੦॥ਕਰੀ ਬਾਪਿਕਾਨਿ ਜਸਿਖ ਕਾਰਨ।ਜਨਮਜਨਮਕੋ ਕਲੁਖ ਨਿਵਾਰਨ। ਕਥਾ ਸੁਨਹਿੰ ਜੇ ਚਿਤ ਕੋ ਲਾਇ। ਸੋ ਨਰ ਪਾਪਨ ਤੇ ਛੁਟ ਜਾਇੰ ॥੪੧॥

ਇਕ ਦਿਨ ਸ਼੍ਰੀ ਸਤਿਗੁਰੂ ਸੁਹਾਯੋ। ਬੈਠੇ ਹੁਤੇ ਸਿੱਖ ਇਕ ਆਯੋ। ਬੰਦਨ ਕਰਿ ਕੈ ਗਿਰਾ ਸੁਨਾਈ।'ਆਪ ਲਈ ਜਬਿ ਤੇ ਗੁਰਿਆਈ ॥੪੨॥ ਤਬਿ ਤੇ ਮੈਂ ਸ਼ਰਧਾ ਉਰ ਧਾਰੀ। ਦਰਸ਼ਨ ਚਹਤਿ ਰਹਨੋ ਹਿਤਕਾਰੀ। ਬਡੇ ਭਾਗ ਜਾਗੇ ਅਬਿ ਮੇਰੇ।ਜਿਸ ਤੇ ਆਇ ਆਪ ਕੋ ਹੇਰੇ ॥੪੩॥ ਮੈਂ ਚਿਰਕਾਲ ਜੋਗ ਤਪ ਕੀਨੇ। ਲਹਿ ਸਿੱਧੀ ਨਰ ਕਰੇ ਅਧੀਨੇ।ਮਨ ਮੇਰੇ ਮਹਿੰ ਸ਼ਾਂਤਿ ਨ ਹੋਈ।ਮਾਨਹਿੰ ਮੋਹਿ ਜਗਤ ਸਭਿ ਕੋਈ ॥੪੪॥ ਸਭਿ ਗਤਿ ਪਿਖਿ ਮੈਂ ਰਿਦੇ ਬਿਚਾਰਾ। ਇਹ ਸਿੱਧਾਂ ਲੌਕਿਕ ਬਿਵਹਾਰਾ। ਕਰਿ ਕਰਿ ਕਸ਼ਟ ਜੋਗ ਤਪ

[1]ਚਲਦਾ ਹੈ ਪ੍ਰਵਾਹ। [2]ਸੋ ਗੰਗਾ ਦਾ (ਪ੍ਰਵਾਹ)ਹੈ। [3]ਉੱਜਲ ਸ੍ਵੱਛ ਰੰਗਵਾਲਾ। [4]ਵਸਦੇ ਹਨ।

[ਪਿਛਲੇ ਪੰਨੇ ਦੀ ਬਾਕੀ ਟੂਕ]

ਗੋਰਵਤਾ ਤੇਰੇ ਅੰਦਰ ਗੰਗਾ ਦੀ ਹੈ ਓਹ ਏਵੇਂ ਸਚ ਮੁਚ ਮੌਜੂਦ ਹੈ,ਐਵੇਂ ਨਾਂ ਪੋਂਡੇ ਝਾਗ।ਫਿਰ ਜਦ ਉਸਦਾ ਮਨ ਉਸਨੂੰ ਓਥੇ ਲੈ ਹੀ ਗਿਆ ਤਾਂ ਕੌਤਕੀ ਸਤਿਗੁਰੂ ਜੀ ਨੇ ਲੋਟੇ ਦਾ ਕੌਤਕ ਵਰਤਾਕੇ ਉਸਦਾ ਮਨ ਦਰੁਸਤੀ ਤੇ ਲੈ ਆਂਦਾ ਤੇ ਵਿਸ਼ਵਾਸ਼ ਕਾਇਮ ਕਰ ਦਿੱਤਾ। ਗੁਰੂ ਜੀ ਦੀ ਤੀਰਥਾਂ ਪਰ ਗੋਰਵਤਾ ਨੂੰ ਕਵਿ ਜੀ ਆਪ ਮੰਨਦੇ ਹਨ:—ਤੀਨ ਲੋਕ ਕੇ ਤੀਰਥ ਜੇਈ। ਸ਼੍ਰੀ ਗੁਰ ਚਰਨ ਬਿਖੇ ਬਸੁਤੇਈ ॥

ਤਾਪਤਿ।ਨਹੀਂ ਅਨੰਦ ਮੋਹਿਕਉ ਪ੍ਰਾਪਤਿ॥੪੫॥ ਅਬਿ ਨਿਜ ਸ਼ਰਨ ਰਾਖਿ ਸੁਖ ਕੰਦ!।ਉਪਦੇਸ਼ਹੁ ਜਿਮਿ ਲਹਹੁੰ ਅਨੰਦ। ਚਿਰੰਕਾਲ ਕੀ ਆਸਾ ਮੇਰੀ। ਪੂਰਨ ਕੀਜਹਿ ਕ੍ਰਿਪਾ ਬਡੇਰੀ'॥ ੪੬ ॥ ਅਪਨ ਭਗਤ ਜੋਗੀ ਕਹੁ ਜਾਨਾ। ਸ਼੍ਰੀਸਤਿਗੁਰ ਤਿਹ ਸੰਗ ਬਖਾਨਾ।'ਇਹੁ ਤਨ ਤਜਿਕੈ ਅਪਰ ਧਰੀਜੈ। ਪੁਨ ਹਮ ਢਿਗ ਹੁਇ ਆਨੰਦ ਲੀਜੈ' ॥ ੪੭ ॥ ਇਮਿ ਸਤਿਗੁਰ ਤੇ ਸੁਨਿ ਕਰਿ ਗਯੋ।ਇੱਛਾ ਪੁਰਬਕ ਤਨ ਤਜਿ ਦਯੋ।ਉਰ ਧਰਿਕਰਿ ਗੁਰ* ਕੋਅਨੁਰਾਗਾ। ਅਰੁ ਸਭਿ ਜਗ ਤੇ ਕਰਿ ਵੈਰਾਗਾ ॥੪੮॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੌ 'ਬਾਵਲੀ ਪੂਰਨ' ਪ੍ਰਸੰਗ ਬਰਨਨੰ ਨਾਮ ਅਸ਼ਟ ਪੰਚਾਸਤੀ ਅੰਸੂ ॥ ੫੮ ॥

੫੯. [ਜੋਗੀ ਦੂਜੇ ਜਨਮ ਵਿਚ ਅਨੰਦ ਜੀ ਹੋਕੇ ਜਨਮੇ। ਮਿਸਰਾਮ ਜੀ ਦਾ ਜਨਮ]।

ਦੋਹਰਾ ॥ ਸੋ ਜੋਗੀ ਧਰਿ ਬਾਸ਼ਨਾ ਜਨਮਜੋ ਗੁਰ ਕੁਲ ਮਾਂਹਿ। ਹੈ ਅਨੁਸਾਰੀ ਵਾਸ਼ਨਾ ਪ੍ਰਗਟਜੋ ਅਪਨੀ ਚਾਹਿ[1] ॥੧॥ਚੌਪਈ॥ਸ਼੍ਰੀ ਗੁਰ ਅਮਰਦਾਸ ਕੇ ਨੰਦ। ਪ੍ਰਥਮ ਭਏ ਦੈ ਸ਼ੁਭ†ਜਨੁ[2] ਚੰਦ। ਭਯੋ ਬਡੋ ਮੋਹਨ ਤਿਸ ਨਾਮ। ਪਰਮ ਵਿਰਾਗਵਾਨ ਨਿਸ਼ਕਾਮ॥੨॥ ਗਜਾਨਾਨੰਦ[3]ਮਹਿ ਸਦਾ ਬਿਲਾਸਹਿ। ਉਰ ਬਿਕਾਰ ਕੋ ਲੇਸ਼ ਨ ਤਾਸਹਿ[4]।ਬਡ ਅਵਧੂਤ ਇਕਾਕੀ ਰਹੈ। ਕਿਹ ਤੇ ਸੁਨੈ ਨ ਮੁਖ ਤੇ ਕਹੈ॥੩॥ਮੌਨ ਧਰੇ ਮਨ ਥਿਰਤਾ ਗਹੈ।ਸ਼ੁਭ ਗੁਨ ਗਨ ਕੋ ਮੰਦਰ ਅਹੈ। ਨਹਿਨ ਪ੍ਰਿਥਿਰਤੀ ਮਹਿ ਚਿਤ ਜਾਂਹੀ। ਸਦਾ ਸ਼ਾਂਤਿਰਸ ਸ੍ਵਾਦ ਸੁ ਗ੍ਰਾਹੀ॥੪॥ ਦੁਤਿਯ ਮੋਹਰੀ ਮਹਾਂ ਸੁਜਾਨ। ਜਗ ਬਿਵਹਾਰ ਬਿਖੈ ਬੁਧਿਵਾਨ ॥ ਇਸ ਕੇ ਪੁੱਤ੍ਰ ਪ੍ਰਥਮ ਨਿਪਜਯੋ। ਨਾਮ ਅਰਥਮਲ ਤਿਹ ਧਰਿ ਦਯੋ ॥ ੫॥ ਪਰਮ ਭਗਤਿ ਗੁਨਿ ਗਨਅਨੁਰਾਗੀ।ਗੁਰਕੁਲ ਮਹਿ ਉਪਜਜੋ ਬਡਭਾਗੀ ਤਿਸ ਪੀਛੇ ਸੋ ਜੋਗੀ ਆਇ। ਜਨਮਜੋ ਮਹਿਦ ਮੋਦ ਉਪਜਾਇ॥ ੬ ॥ ਜਿਨ ਤਪ ਜੋਗ ਕਰਜੋ ਬਹੁ ਕਾਲ।ਜਨਮਜੋ ਸ਼ਰਧਾ ਧਰੇਬਿਸਾਲ।ਪਾਇ ਗਜਾਨ ਕੋ ਲਹਜੋ ਅਨੰਦ। ਇਹੀ ਬਾਸ਼ਨਾ ਭਲੀ ਮੁਕੰਦ[5]॥ ੭॥ ਗੁਰ ਅੰਤਰਜਾਮੀ ਸਭਿ ਜਾਨਾ।ਪੌਤ੍ਰ ਜਨਮ ਕੋ ਸੁਨਿ ਕਰਿ ਕਾਨਾ।ਬੱਲੂ ਸੋਂ ਫੁਰਮਾਵਨ ਕਿਯੋ। 'ਪੁੱਤ੍ਰ ਮੋਹਰੀ ਕੇ ਜੋ ਭਯੋ ॥੮॥ਤਿਸ ਕੋ ਆਨਹੁ ਨਿਕਟ ਹਮਾਰੇ।ਜਨਮਜੋ ਜੋ ਅਨੰਦ ਇਛ[6]ਧਾਰੇ।ਸੁਨਤਿ ਦਾਸ ਗਮਨਜੋਤਿਸ ਥਾਨਾ। ਗੁਰ ਫੁਰਮਾਵਨਿ ਤਿਨਹੁੰ ਬਖਾਨਾ॥ ੯ ॥ ਆਇਸੁ ਮੇਟ ਸਕਹਿ ਨਹਿ ਕੋਈ। ਤੁਰਤ ਪ੍ਰਸੂਤ[7]

[1]ਅਪਣੀ ਇੱਛਾ ਲੈਕੇ ਪ੍ਰਗਟਿਆ। [2]ਮਾਨੋਂ। [3]ਗਿਆਨ ਦੇ ਅਨੰਦ। [4]ਤਿਸ (ਬਾਬੇ ਮੋਹਨ ਜੀ ਨੂੰ)। [5]ਭਾਵ, (ਗਜਾਨਾਨੰਦ ਦੀ ਪ੍ਰਾਪਤ ਲਈ ਜੋ) ਵਾਸ਼ਨਾ ਹੈ ਉਹ ਭਲੀ ਤੇ ਮੁਕਤੀ ਦਾਤਾ ਹੈ। [6]ਅਨੰਦ ਦੀ ਇੱਛਾ। [7]ਚੁਰੇ ਹੀ ਜੰਮਿਆਂ ਬਾਲਕ ਹੋਸੀ। *ਪਾ:—ਸਤਿਗੁਰ। †ਪਾ:—ਦੈ ਸੁਤ।

ਮ੍ਰਿਦੁਲ ਸਿਸ ਹੋਈ। ਤੁਲ ਸੁ ਵਸਤ੍ਰ[1] ਅਛਾਦਨ ਕਰਨੋ। ਲੈ ਬੱਲੂ ਨਿਜ ਹਾਥਨਿਧਰਨੋ॥੧੦॥ਸਨੈ ਸਨੈ ਸਤਿਗੁਰ ਢਿਗ ਆਨਨੋ।–ਇਹੁ ਬਡ਼ਭਾਗ– ਸਭਿਨਿ ਮਨ ਜਾਨਨੋ।ਪ੍ਰਭੁ ਨੇ ਪੋਤ੍ਰ ਲਿਯੋ ਨਿਜ ਗੋਦਾਸਭਿ ਪ੍ਰਵਾਰਮੈਂ ਭਯੋ ਪ੍ਰਮੋਦ ॥੧੧॥ ਬੱਲੂ ਸੋਂ ਬੋਲੇ ਭਗਵੰਤ।"ਇਹ ਅਵਤਰਨੋ ਬਡ਼ੋ ਸ਼ੁਭ ਸੰਤ। ਰਿਦ ਅਨੰਦਕੀ ਇਛਾ ਜਾਂਹੁ।ਲੀਨ ਜਨਮਹਮਰੇ ਕੁਲਮਾਂਹੁ॥੧੨॥ਇਸਕੋ ਨਾਮ ਅਨੰਦ ਧਰੀਜੈ।ਮਹਾਂਪੁਰਖ ਹੁਇ ਗੁਨਿਸਭਿ ਲੀਜੈ।ਹਮ ਭੀ ਇਸ ਕੋ ਦੇਹਿੰ ਉਪਾਇਨ।ਬਾਨੀ ਸੁੰਦਰ ਕਰਹਿੰ ਗੁਨਾਇਨ[*]॥੧੩॥ ਨਾਮ ਅਨੰਦ ਭਾਂਹਿ ਕੋ[2] ਰਾਖਹਿੰ। ਮਨੁਕਾਮਨ ਦਾਨੀ ਜੋ ਭਾਖਹਿੰ[3]। ਇਮਿ ਸਤਿਗੁਰ ਕਹਿ ਬੱਲ ਸੰਗ। ਲਗੇ ਬਨਾਵਨ ਗਿਰਾ ਉਮੰਗ ॥ ੧੪ ॥ ਪੋਤ੍ਰ ਗੋਦ ਚਿਤ ਮੋਦ ਧਰੈਤੇ। ਬਾਨੀ ਕੋ ਰਸਨਾ ਉਚਰੈਤੇ। ਪੌੜੀ ਕਰੀ ਦੋਇ ਕਮ ਚਾਲੀ। ਨਿਜ ਪੋਤ੍ਰੇ ਪਰਿਖਾਇ ਬਿਸਾਲੀ ॥੧੫॥ ਪੋਤ੍ਰ ਸੁ ਬਾਨੀ ਕੋ ਆਨੰਦ[4]। ਨਾਮ ਧਰਸੋ ਗੁਰ ਭਯੋ ਅਨੰਦ।ਪੁਨ ਬੱਲੂ ਕੋ ਦੀਨਸਿ ਬਾਲਕ। ਲੈ ਘਰ ਕੋ ਗਮ- ਨਸੋ ਤਤਕਾਲਕ॥੧੬॥ ਤਿਸ ਮਾਤਾ ਕੀ ਦਿਯੋ ਸੁ ਗੋਦਾਦੇਖਿ ਪੁੱਤ੍ਰ ਕੋ ਮਹਾਂ ਪ੍ਰਮੋਦਾਜਥਿ ਬੱਲੂ ਗੁਰ ਕੋ ਢਿਗ ਆਯੋ। ਮੰਗਲ ਮੂਲ ਸੁ ਬਾਕ ਸੁਨਾਯੋ॥ ੧੭॥"ਲਿਹੁ ਢੋਲਕ ਅਬਿ ਅਪਨੇ ਹਾਥ। ਚਢਿ ਕੋਠੇ ਪਰ ਬਡ਼ ਸੁਰ ਸਾਥ। ਗਾਵਹੁ ਅਨੰਦ ਬਜਾਵਹੁ ਜਾਵਹੁਹਰਖਾਵਹੁ ਬਹੁਨਰਨਿ ਸੁਨਾਵਹੁ॥੧੮॥ ਇਹੁ ਬਾਨੀ ਸੁੰਦਰ ਗੁਨ ਭਰੀ। ਸੁਨਹਿੰ ਜੁ ਪਾਇ ਕਾਮਨਾ ਧਰੀ[5]। ਨਿਤਿ ਇਸ ਪਠਨ ਨੇਮ ਨਿਰਬਾਹੈ। ਅਲਭ ਨ ਵਸਤੁ ਹੋਤਿ ਜਿਹ ਚਾਹੈਂ[6] ॥ ੧੯ ॥ ਭੁਕਤਿ ਮੁਕਤਿ ਕੀ ਇਹ ਫਲ ਦਾਇਕ। ਪਾਯ ਪਦਾਰਥ ਸਹਿਜ ਸੁਭਾਇਕ। ਰਚੀ ਹੋਤੁ ਸਿੱਖਜਨ ਕੱਲਜਾਨ। ਪਠਹਿੰ ਸੁਨਹਿੰ ਸੁਖ ਲਹਹਿੰ ਮਹਾਂਨ ॥ ੨੦ ॥ ਸਭਿ ਕਾਰਜ ਕੀ ਸਿੱਧੀ ਦੇਤਿ। ਜੋ ਇਸਿ ਧਾਰਹਿ ਪ੍ਰੇਮ ਸਮੇਤ। ਸਭਿ ਮੰਗਲ ਕੇ ਆਦਿ ਪਢੀਜੈ। ਪੂਰਨ ਹੈ ਨਿਰਬਿਘਨ ਲਹੀਜੈ' ੨੧॥ ਗੁਰ ਆਇਸੁ ਤੇ ਬੱਲੂ ਦਾਸ। ਲੈਕਰਿ ਢੋਲਕ ਅਪਨੇ ਪਾਸ। ਕੋਠੇ ਪਰ ਚਢਿਕੈ ਤਤਕਾਲ।ਕੀਨਿ ਬਜਾਵਨਿ ਧੁਨੀ ਬਿਸਾਲਾ ॥ ੨੨ ॥ ਆਠ ਬੀਸ ਪੌੜੀ ਸਭਿ ਗਾਈ।ਧੁਨਿ ਊਚੀ ਸੋਂ ਨਰਨ ਸੁਨਾਈ।ਜਿਨ ਜਿਨ ਸੁਨਨੋ

[1]ਰੂਈ ਸਹਿਤ ਵਸਤ੍ਰ ਨਾਲ। [2]ਗੁਣਾਂ ਦਾ ਘਰ। [3]ਤਿਸ ਬਾਣੀ ਦਾ। [4]ਮਨੋਕਾਮਨਾ ਦੇਣ ਵਾਲੀ ਜੋ ਬਾਣੀ ਕਹਾਂਗੀ। [5]ਪੋਤ੍ਰੇ (ਦਾ ਨਾਮ ਵੀ ਅਨੰਦ ਤੇ) ਬਾਣੀ ਦਾ(ਨਾਮ ਵੀ)ਅਨੰਦ। [6]ਜੋ ਸੁਣੇਂਗਾ ਸੋ (ਜੋ) ਕਾਮਨਾ ਧਾਰੇਗਾ ਸੋ ਪਾਏਗਾ। [7]ਭਾਵ, ਜੋ ਚਾਹੇਗਾ ਸੋ ਪਾਏਗਾ। *ਪਾ:–ਸੁਹਾਇਨ।

ਕਾਨ ਮਹਿੰ ਤਬੈ।ਭਾਉ ਭਗਤਿ ਪ੍ਰਗਟੀ ਉਰ ਸਬੈ॥੨੩॥ਅਨੰਦਮੂਲ ਬਾਣੀ ਸ਼ੁਭ ਕਰੀ। ਭਗਤਿ ਵਿਰਾਗ ਗਯਾਨ ਸੋਂ ਭਰੀ। ਚਤੁਰਥ ਪਾਤਸਾਹ ਜਬਿ ਭਏ। ਇਕ ਪੌੜੀ ਤਿਨਹੁੰ ਰਚਿ ਕਏ ॥ ੨੪ ॥ ਇਕ ਸ਼੍ਰੀ ਅਰਜਨ ਤਿਹ ਸੰਗ ਜੋੜੀ। ਅਨੰਦ ਮਹਾਤਮ ਚਾਲਿਸ ਪੌੜੀ। ਅੰਮ੍ਰਿਤ ਸਮੈਂ ਜੁ ਪਠਹਿ ਅਨੰਦਾਮਿਲਹਿ ਗੁਬਿੰਦ ਮੁਕੰਦ ਅਨੰਦ॥੨੫॥ਕੇਤਿਕਚਿਰ ਪੁਨ ਬੀਤਭਿ ਭਯੋਪੌਤ੍ਰਾ ਤ੍ਰਿਤਿਯ ਬਹੁਰ ਨਿਪਜਯੋ। 'ਅਰਜਾਨੀ' ਤਿਹ ਨਾਮ ਬਖਾਨਾ। ਪੂਰਬ ਸਤਿਗੁਰ ਭਗਤ ਮਹਾਨਾ ॥ ੨੬ ॥ ਹੁਤੋ ਬਿਰਕਤ ਜਨਮਤਿ ਮ੍ਰਿਤੁ ਭਯੋ। ਸ਼ੋਕ ਅਧਿਕ ਜਨਨੀ ਨੇ ਕਯੋ। ਤਿਨਲੈ ਕਰਿ ਗੁਰ ਢਿਗਪਹੁੰਚਾਯੋ। ਰੁਦਤਿ ਦੇਖਿ ਕਰਿ ਚਰਨ ਛੁਹਾਯੋ*॥੨੭॥ਜੀਵਤਿਭਯੋ ਦੇਖਿਸੁਖ ਪਾਇ। ਨਿਜ ਘਰ ਲੈ ਗਮਨੀ ਹਰਖਾਇ।ਕਿਤਿਕ ਕਾਲ ਗ੍ਰਿਹ ਬਿਖੈਬਿਤਯੋ ਜਬਿ। ਬਾਲਕ ਮ੍ਰਿਤਕ ਭਯੋ ਦੇਖਤਿ ਤਬਿ ॥੨੮॥ ਸ਼ੋਕਾਰਤਿ ਜਨਨੀ ਗੁਰ ਪਾਸ। ਰੁਦਤਿ ਦੀਨ[1]ਕੀਨਸਿ ਅਰਦਾਸ।'ਲੋਕ ਹਜ਼ਾਰਨ ਕੋਰਿ ਸਹਾਇਕ। ਜਗ ਗੁਰ ਹੋ ਤੁਮ ਸਹਿਜ ਸੁਭਾਇਕ॥੨੯॥ਮੋ ਪਰ ਕ੍ਰਿਪਾ ਆਪਨੀ ਧਰੀਏ। ਪੁੱਤ੍ਰ ਮਰਯੋ ਜੀਵਾਵਨ ਕਰੀਏ'। ਦੀਨ ਸਨੁਖਾ ਕੋ[2] ਸੁਨਿ ਬੈਨ। ਭਰੇ ਕ੍ਰਿਪਾ ਸੋਂ ਸੁੰਦਰ ਨੈਨ ॥੩੦॥ ਬਾਲਿਕ ਪੁਨ ਭਤਕਾਲ ਜਿਵਾਇਵ।ਅਰਜਾਨੀ ਤਿਨ ਨਾਮ ਧਰਾਇਵ।ਪੌਤ੍ਰੇ ਤੀਨ ਮੋਹਰੀ ਨੰਦ[3]। ਪ੍ਰਗਟ ਭਏ ਜਗ ਬਿਖੈ ਬਿਲੰਦ ॥੩੧॥'ਦਿਨ ਦਿਨ ਪ੍ਰਤਿ ਹਮਾ† ਕੁਲ ਬਿਰਧੈ ਹੈ'। ਇਹ ਬਰ ਦਿਯੋ ਸੁਨਤਿ ਹਰਖੈ ਹੈ।ਭਈ ਮੋਹਰੀ ਸੰਤਤਿ ਐਸੇ। ਮੋਹਨ ਕਥਾ ਸੁਨਹੁ ਭੀ ਜੈਸੇ॥੩੨॥ ਦੇਹਿ ਬੁੱਧਿ ਨਹਿੰ[4],ਬਛ ਅਵਿਧੂਤ। ਪੂਰਨ ਪੁਰਖ ਸਤਿਗੁਰੂ ਸਪੂਤ। ਬਿਧਿ ਨਿਖੇਧ[5] ਨਹਿੰ ਸ਼ੋਕ ਨ ਹਰਖਾ। ਅੰਤਰ ਕੇ ਰਸ ਨੇ ਮਨ ਕਰਖਾ[6]॥ ੩੩ ॥ ਇਕ ਦਿਨ ਸ਼੍ਰੀ ਗੁਰ ਸਹਿਜ ਸੁਭਾਇ। ਪਿਖਿ ਮੋਹਨ ਸਿਸ ਬਾਕ ਅਲਾਇ। 'ਆਉ ਪੁੱਤ੍ਰ ਮੋਹਨ ਮਸਤਾਨੇ।ਸਹਿਜ ਸਰੂਪ ਬਿਖੈ ਗ਼ਲਤਾਨੇ'॥੩੪॥ਤਿਸ ਦਿਨ ਤੇ ਮੋਹਨ ਲਹਿ ਗਯਾਨਾ।ਦੇਹਿ ਬੁੱਧਿ[7]ਅਰਦ੍ਵੈਤੀਹਾਨਿ। ਅੱਛਤ[8]ਦੇਹਿ ਦੇਹਿ ਨਹਿੰ ਜਾਨੇ। ਪਰਮ ਆਤਮਾ ਅਨੰਦ ਸਮਾਨੇ ॥ ੩੫ ॥ ਰਹੈ ਇਕੰਤ ਕੋਠਰੀ ਬੈਠਨੋਮਨ ਇੰਦ੍ਰੀ ਕੇ ਸਹਤ ਇਕੈਠਨੋ।ਕਰਹਿ ਕਪਾਟ ਅਸੰਜਤਿ

---

[1]ਨਿਮਾਣੀ ਹੋਕੇ ਰੋਂਦੀ। [2]ਨਿਮਾਣੀ ਨੂੰਹ ਦੇ। [3]ਬਾਬੇ ਮੋਹਰੀ ਜੀ ਦੇ ਸਪੁੱਤ੍ਰ। [4]ਦੇਹ ਦੀ ਸੋਝੀ ਨਹੀਂ। [5]ਵਾਧਾ ਘਾਟਾ (ਅ) ਕਰਣ ਤੇ ਨਾ ਕਰਣ ਜੋਗ। [6]ਖਿੱਚਿਆ। [7]ਸਰੀਰ ਦੀ ਸੋਝੀ। [8]ਦੇਹ ਦੇ ਹੁੰਦਿਆਂ।

*ਪਾ:—ਸੁ ਛਾਯੋ। †ਪਾ:—ਗੁਰ।

ਦਰਕੇ[1]। ਕਿਹ ਸੋ ਕਹੈ ਨ ਸੁਨਹਿ ਨਿਕਰਿਕੈ[2] ॥ ੩੬॥ ਇਕ ਦਿਨ ਰਹੇ ਕਪਾਟ ਅਸੰਜਤਿ।ਵਹਿਰ ਨਿਕਸਿ ਗਮਨਜੋ ਮਨਰੰਜਤਿ[3]।ਆਇਸੁਦੇ ਗੁਰ ਸਿੱਖ ਪਠਾਏ। 'ਅੰਤਰ ਮੋਹਨ ਦੇਹੁ ਬਿਠਾਏ'॥੩੭॥ਗਮਨੇ ਦੇਖਤਿ ਜਹਿੰ ਕਹਿੰ ਥਾਇੰਭਯੋ ਅਲੋਪ ਨ ਦੇਖਨੋ ਜਾਇ।ਕਿਤਿਕ ਸਮੇਂ ਮਹਿੰਕੋਠੇਮਾਂਹਿ। ਪ੍ਰਗਟ ਭਏ ਦੇਖਹਿੰ ਸਭਿ ਤਾਂਹਿ॥੩੮॥ਅੰਤਰ ਧਯਾਨ[4] ਹੋਤਿਕਿਹ ਕਾਲ। ਕਬਹੂੰ ਪ੍ਰਗਟ ਪਿਖਹਿੰ ਨਰ ਜਾਲ। ਸਿਰ ਤੇ ਨਗਨ ਰਹੈਂ ਕਬਿ ਬੈਸੇ। ਕਰਤਿ ਚੇਸ਼ਟਾ ਉਨਮਤਿ ਜੈਸੇ[5]॥੩੯॥ਜੁਗ ਹਾਥਨਸੋਂਭੋਜਨ ਖਾਵੈਂ। ਕਬਹੂੰ ਮੌਨ ਕਬਿ ਉਚ ਅਲਾਵੈਂ।ਐਸੀ ਦਸ਼ਾ ਦੇਖਿ ਤਿਸ ਮਾਤਾਢਿਗ ਆਈ ਗੁਰ ਆਨੰਦ ਦਾਤਾ ॥੪੦॥ ਬਿਨੈ ਸਹਿਤ ਮਨ ਦੀਨ ਬਖਾਨੇ।'ਤੁਮ ਸੁ ਦ੍ਰਿਸ਼ਟਿ ਤੇ ਬਾਵਰ ਸਜਾਨੈ[6]।ਮ੍ਰਿਤਕ ਭਏ ਜੀਵਹਿੰ ਤਤਕਾਲ। ਕਾਰਜ ਸਿੱਧ ਕਰਹੁ ਸਿਖ ਜਾਲ ॥੪੧॥ ਜੇਠੇ ਪੁੱਤ੍ਰ ਸੁਮਤਿ ਜੁਤਿ ਰਾਵਰਿ।ਕਿਮਿ ਹੋਯਹੁ ਮੋਹਨ ਇਹ ਬਾਵਰ।ਜਾਨਤਿ ਹੁਤੇ ਜਿ ਇਮਿ ਮਨ ਮਾਂਹੁ।ਤੌ ਕਾਹੇ ਕੀਨਸਿ ਇਸ ਖ਼ਜਾਹੁ ॥੪੨॥ ਬਡੀ ਸਨੂਖਾ ਪਤੀ ਬਿਹੀਨੀ। ਰਹਤਿ ਬਿਸੂਰਤਿ ਦੁਖ ਤੇ ਦੀਨੀ। ਮੈਂ ਢਿਗ ਦੇਖੋਂ ਤਿਸ ਪਛੁਤਾਊਂ।ਪਰੀ ਲਾਜ ਬਸਿ ਕਹੈ ਨ ਕਾਊ। ੪੩॥ਹਰਖ ਸਮੇਤ ਹੋਤਿ ਕਬਿ ਨਾਂਹੀ।ਅਪਰ ਤ੍ਰਿਯਨਕੌ ਪਿਖਿ ਸੁਖ ਮਾਂਹੀ। ਸੰਤਤਿ ਹੀਨੀ ਪਰਮ ਬਿਯੋਗਨ। ਚਹਤਿ ਨ ਬਸਨ ਬਿਭੂਖਨ ਸੋਗਨ[7]। ੪੪॥ਤਿਮ ਦੁਖ ਤੇ ਦੁਖੀਆ ਮਨ ਮੇਰੋ।ਪਰਮ ਅਨਾਥ ਸਮਾਨ ਜਿ ਹੇਰੋਂ[8]। ਸੁਨਿ ਸ਼੍ਰੀ ਅਮਰ ਪ੍ਰਸੰਨ ਭਏ ਹੈਂ।'ਮੋਹਨ ਮਹਾਂ ਅਨੰਦ ਰਏ ਹੈਂ[9] ॥ ੪੫॥ ਮੋਹਨ ਮੋਹ ਨ ਭੇਦ,ਸੁ ਏਕ[10]।ਲੀਨ ਸਮੁੰਦ੍ ਅਨੰਦ ਬਿਬੇਕ।ਗੁਹਜ ਕਥਾ ਇਹ ਕਿਮਿ ਨਹਿੰ ਕਹੈ। ਮੋਹਨ ਸਭਿ ਬਿਧਿ ਪੂਰਨ ਅਹੈਂ ॥੪੬॥ ਕਹਤਿ ਸਨੂਖਾ ਮੋਰ ਅਨਾਥ[11]। ਯਾਂਤੇ ਇਮਿ ਕਹੀਐ ਤਿਹ ਸਾਥ।ਬਸਤ੍ ਨਵੀਨ ਦੇਹਿ ਪਹਿਰਾਇ[12]।ਅਪਨੇ ਸੰਗਲੇਹੁ ਤਿਹੰ ਜਾਇ[13]॥੪੭॥ਮੋਹਣਕੇ ਚਰਨਨ ਪਰ ਪਾਵਹੁ।ਬਨਿਕੈ ਦੀਨ ਸੁ ਬਿਨਤੀ ਗਾਵਹੁ।ਪਰਹਿ ਦ੍ਰਿਸ਼ਟਿ ਮੋਹਨਿਕੀ ਤਿਸ ਪਰ। ਪ੍ਰਾਪਤਿ ਹੋਇ ਪੁੱਤ੍ ਕੌ ਤਬਿ ਬਰ[14] ॥੪੮॥ ਸੁਨਿ ਸਤਿਗੁਰ ਕੇ

[1]ਦਰਵਾਜ਼ੇ ਦੇ ਤਖਤੇ ਬੰਦ ਕਰਕੇ। [2]ਨਿੱਕਲਕੇ। [3]ਮਨ ਪ੍ਰਸੰਨ। [4]ਭਾਵ, ਦੂਜਿਆਂ ਨੂੰ ਦਿਸਣੋਂ ਗੁੰਮ ਹੋ ਜਾਣਾ। [5]ਮਸਤਾਂ ਵਰਗੀ ਕਾਰ। [6]ਆਪਦੀ ਸ੍ਰੇਸ਼ਟ ਨਿਗਾਹ ਨਾਲ ਕਮਲੇ ਭੀ ਸਿਆਣੇ ਹੋ ਜਾਂਦੇ ਹਨ। [7]ਸ਼ੋਕਵਾਨ। [8]ਭਾਵੀ ਅਨਾਥ ਜੇਹੀ ਮੈਂ ਉਸਨੂੰ ਦੇਖਦੀ ਹਾਂ। [9]ਮਿਲੇ ਹੋਏ [ਸੰਸਕ੍ਰਿਤ, ਰੰਜਨ ਤੋਂ ਹਿੰਦੀ ਰਯਨਾ]। [10]ਮੋਹਨ ਤੇ ਮੇਰੇ ਵਿਚ ਭੇਦ ਨਹੀਂ ਇਕ ਰੂਪ ਹੈ। [11]ਜੋ ਤੁਸੀਂ ਕਹਿੰਦੇ ਹੋ ਕਿ ਮੇਰੀ ਨੂੰਹ ਅਨਾਥ ਹੈ। [12]ਪਹਿਰਾ ਦੇਹੁ (ਨੂੰਹ ਨੂੰ)। [13]ਭਾਵ ਮੋਹਨ ਜੀ ਪਾਸ।

ਬਾਕ ਸੁਹਾਏ। ਆਇ ਸਨੂਖਾ ਕੋ ਸਮੁਝਾਏ। ਗਮਨੀ ਆਪ ਸੰਗ ਸੋ ਲੀਨਾ
ਮੋਹਨ ਦਯਾ ਦ੍ਰਿਸ਼ਟਿ ਤਬਿ ਕੀਨ॥੪੯॥ਕਰਿ ਬੰਦਨ ਨਿਜਪਤਿ ਕੋਆਈ।
ਗਰਭ ਧਰਜੋ ਤਿਸ ਤੇ ਪਿਛਵਾਈ। ਕੇਤਿਕ ਦਿਨ ਮਹਿੰ ਸੁਤ ਅਭਿਰਾਮ॥
ਜਨਮਜੋ ਤਬਿ ਮੋਹਨ ਕੇ ਧਾਮ ॥੫੦॥ ਸ਼੍ਰੀ ਗੁਰ ਕੋ ਸੁਧ ਆਨਿ ਸੁਨਾਈ।
ਕੀਨੋ ਮੰਗਲ ਬਜੀਬਧਾਈ।ਭਯੋ ਅਨੰਦ ਸਰਬ ਹੀ ਧਾਮ।'ਸੰਸਰਾਮ'ਰਾਖਜੋ
ਤਿਸ ਨਾਮ ॥੫੧॥ ਪ੍ਰਿਥਮ ਜਨਮ ਮਹਿੰ ਘਾਲ ਬਿਸਾਲ। ਤਪ ਆਦਿਕ
ਕੀਨੇ ਜਿਨ ਜਾਲ।ਬਾਲਕ ਕਿੰਤਿਕ ਦਿਨਨ ਜਬਿ ਭਯੋ।ਜਨਨੀਕੋ ਸਰੀਰ
ਛੁਟਿ ਗਯੋ ॥੫੨॥ ਤਿਸ ਪਰ ਕੀਨਸਿ ਕ੍ਰਿਪਾ ਕ੍ਰਿਪਾਲ। ਪ੍ਰਤਿਪਾਰਜੋ ਕਰਿ
ਜਤਨ ਸੁ ਬਾਲ।ਭੋਜਨ ਗੁਰ ਕੋ ਸੀਤ ਪ੍ਰਸਾਦਿ।ਖਾਵਤਿ ਰਹਜੋ ਲਹੇ ਅਹਿ-
ਲਾਦਿ ॥੫੩॥ ਜਬਿਹੀ ਬਧ ਕਰਿ ਭਯੋ ਬਡੇਰਾ। ਸਤਿਗੁਰ ਬਾਨੀ ਲਿਖਹਿ
ਘਨੇਰਾ।ਪ੍ਰਿਥਮ ਗੁਰੂ ਕੀ ਜੋਤਿਕ ਅਹੈ। ਸ਼੍ਰੀ ਅੰਗਦ ਗੁਰ ਅਮਰ ਜੁ ਕਹੈਂ।
੫੪॥ਸਭਿ ਬਾਨੀ ਕੋ ਲਿਖਹਿ ਬਨਾਇ।ਸਮਝਹਿ ਅਰਥ ਮਹਾਂ ਸੁਖਪਾਇ।
ਸੀਤ ਪ੍ਰਸਾਦਿ ਪਿਤਾਮੇ ਕੇਰਾ।ਅਚਿਤਿ ਰਹਜੋ ਸਿਧ ਭਯੋ ਬਡੇਰਾ॥੫੫॥ਇਮਿ
ਸ਼੍ਰੀ ਅਮਰਦਾਸ ਕੇ ਪੋਤੋ।ਜਨਮ ਲੀਨਿ ਗੁਨ ਗਨ ਕੇ ਪੋਤੋ।ਸੁਨਹਿ ਪਠਹਿ
ਚਿਤ ਦੇ ਨਿਤਿ ਏਹ[1]।ਬਿਨ ਸੰਤਤਿ ਕੇ ਸੰਤਤਿ ਦੇਹਿ[2]॥੫੬॥ਅਪਰ ਕਾਮਨਾ
ਪੂਰੀ ਕਰੈ। ਸ਼੍ਰੀ ਗੁਰੂ ਅਮਰ ਕਥਾ ਜੋ ਰਰੈ। ਭੁਕਤਿ ਮੁਕਤਿ ਕੀ ਏ ਬਡ
ਦਾਤਾ। ਫਲ ਲਹਿ ਜਿਨਹੁੰ ਮਹਾਤਮ ਜਾਤਾ॥੫੭॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ
ਗ੍ਰੰਥੇ ਪ੍ਰਥਮ ਰਾਸੇ 'ਸ਼੍ਰੀ ਅਮਰਦਾਸ ਪੋਤ੍ਰ ਜਨਮ' ਪ੍ਰਸੰਗ ਬਰਨਨੰ ਨਾਮ ਏਕ ਊਨ
ਸ਼ਸ਼ਟੀ* ਅੰਸੂ ॥ ੫੯ ॥

੬੦. [ਦੋਖੀ ਤਪਾ। ਮਥੋ ਮੁਰਾਰੀ]।

ਦੋਹਰਾ॥ ਸ਼੍ਰੀ ਗੁਰ ਕ੍ਰਿਪਾ ਨਿਧਾਨ ਬਰ ਸਕਲ ਲੋਕ ਸੁਖਦਾਨ। ਭਾਗ ਹੀਨ
ਨਿੰਦਕ ਲਹਤਿ ਨਿਜ ਕਰਮਨ ਫਲ ਜਾਨਿ[3] ॥੧॥ ਜੈਸੇ ਭਾਨੁ ਉਦੇ ਭਏ
ਸਭਿ ਜਗ ਤਿਮਰ ਨਸਾਇ। ਦੁਰਭਾਗੀ ਪੇਚਕ[4] ਤਊ ਅੰਧ ਭਏ ਦੁਖ
ਪਾਇ ॥੨॥ ਚੌਪਈ॥ਸਭਿ ਜਗ ਸਤਿਗੁਰ ਕੇ ਗੁਨ ਗਾਵੈ।ਦਰਸ ਪਰਸ ਮਨ
ਬਾਂਛਤ ਪਾਵੈ।ਤਪਾ ਹੁਤੋ ਇਕ ਗੋਇੰਦਵਾਲ।ਸੁਨਿ ਜਸ† ਜਰੈ ਹੋਤਿ ਬੇਹਾਲ

---

[1]ਇਹ (ਕਥਾ)। [2]ਬਿਨਾਂ ਸੰਤਾਨ ਵਾਲਿਆਂ ਨੂੰ ਸੰਤਾਨ ਦੇਂਦੀ ਹੈ। [3]ਭਾਗਹੀਨ ਨਿੰਦਕ ਜਾਨੋਂ ਅਪਨੇ ਕਰਮਾਂ ਦਾ ਫਲ (ਦੁਖ) ਲੈਂਦੇ ਹਨ। [4]ਉੱਲੂ।

*ਪਾ:—ਨੋ ਪੰਚਾਸਮੋ। ਉਨਸਾਠਮੋ। ਏਕੋਨ ਸਸ਼ਟੀ। †ਪਾ:—ਸੁਨਿ ਸੁਨਿ।

॥੩॥ ਮਰਵਾਹਨ ਕੋ ਪ੍ਰੋਧਾ[1] ਜਾਨੋ। ਉਸ ਜੋਗੀ ਕੋ ਮਿੱਤ੍ਰ ਸਮਾਨੋ। ਜਾਂ ਕਉ ਸ਼੍ਰੀ ਗੁਰ ਅਮਰ ਪ੍ਰਕਾਸ਼। ਮੱਧ ਖਡੂਰ ਦੇਡ ਦਸੋ ਰਾਸ[2] ॥੪॥ ਤਾਂਕੀ ਕਥਾ ਪ੍ਰਸਿੱਧ ਸੁ ਪਾਛੈ। ਬਰਨਨ ਭਈ ਪ੍ਰਕਾਸ਼ ਸੁ ਆਛੈ। ਦੀਨ ਦਯਾਲ ਗੁਰ ਅੰਗਦ ਕੇਰੀ।ਕਰੀ ਅਵੱਗਯਾ[3] ਦੁਸ਼ਟ ਘਨੇਰੀ॥੫॥ ਸੋ ਗੁਰ ਅਮਰ ਸਹਾਰ ਨ ਸਕੇ।ਪੁਨ ਇਹ ਤਪਾ ਨਿੰਦ ਗੁਰ ਬਕੇ। ਸ਼੍ਰੀ ਸਤਿਗੁਰੂ ਨਾਮਰਸੁ ਮਾਂਝੇ। ਅੱਜਰ ਜਰੈਂ[4] ਰਹੈਂ ਸੁਖ ਦਾਤੇ॥੬॥ਕਛੂਕ ਕਾਲ ਇਮਿ ਭਯੋ ਬਿਤੀਤ।ਖੇਲ ਰਚਨੋ ਸਤਿਗੁਰ ਇਸ ਰੀਤਿ।ਸ਼੍ਰੀਥਾਵਲੀ ਭਈ ਤਈਆਰ*।ਜੱਠ[5] ਅਰੰਭੀ ਗੁਰ ਕਰਤਾਰ ॥ ੭ ॥ ਬਿੱਪ੍ਰ ਆਦਿ ਜੋ ਥੇ ਅਧਿਕਾਰੀ। ਸੰਤ ਮਹੰਤ ਜਤੀ ਘਰਬਾਰੀ[6]। ਤਿਨਹਿ ਨਿਮੰਤਨੋ ਭੋਜਨ ਹੇਤੂ। ਸਭਿ ਨੈ ਮਾਨਨੋ† ਸਹਤ ਸੁਹੇਤ॥੮॥ਤਪੇ ਨਿਮੰਤਨ ਮਾਨਨੋ ਨਾਂਹੀ।ਤਪਤ ਰਹਨੋ ਮਤਸਰ ਕੇ ਮਾਂਹੀ। ਦੁਇ ਤ੍ਰੈ ਬਾਰ ਸੁ ਮਾਨੁਖਫਿਰੇ।ਦੁਸ਼ਟ ਨ ਮਾਂਨੀਮਾਯਾ ਘਿਰੇ[7]॥੯॥ਸ਼੍ਰੀਸਤਿ-ਗੁਰੂ ਧਰਮ ਕੇ ਪਾਲਿਕ। ਦੰਭ ਮੋਹ ਮਦ ਮਤਸਰ ਘਾਲਿਕ[8]। ਤਾਂਕੇ ਦੰਭ ਖੰਡਨੇ ਕਾਰਨ।ਸ਼੍ਰੀ ਮੁਖ ਤੇ ਇਮਿ ਕਿਯੋ ਉਚਾਰਨ॥੧੦॥ 'ਜੇਕੋ ਗੁਰੂ ਘਰ ਭੋਜਨ ਖੈਹੈ।ਏਕ ਰੁਪੱਯਾ ਦੱਛਨ ਪੈਹੈ'। ਤਉ ਭੀ ਤਪਾ ਸੁ ਆਯੋ ਨਾਂਹੀ। ਪੁਨ ਗੁਰ ਬਚਨ ਕਿਯੋ ਸਭਿ ਮਾਂਹੀ॥੧੧॥'ਭੋਜਨ ਜੇਵਨ ਕੋ ਜੋ ਆਵਹਿ। ਦੋਇ ਰੁਪੱਯੇ‡ ਦਛਨਾ ਪਾਵਹਿ'। ਯਾਂ ਪਰ ਭੀ ਜਬਿ ਤਪਾ ਨ ਆਯੋ।ਤਬਿ ਸਤਿਗੁਰ ਇਹ ਭਾਂਤਿ ਅਲਾਯੋ ॥ ੧੨ ॥ 'ਪਾਂਚ ਮੁੱਦ੍ਰਕਾ[10] ਪਾਵੈ ਸੋਈ। ਭੋਜਨ ਕੈ ਹਿਤ ਆਵੈ ਜੋਈ'। ਤਪਾ ਨ ਆਯੋ ਪਰ ਲਲਚਾਯੋ। ਪੁਨ ਗੁਰ ਦਸ ਕਾ ਲੋਭ ਦਿਖਾਯੋ॥੧੩॥ ਓੜਕ ਜਬਿ ਗੁਰ ਮੁਹਰ ਸੁ ਕਹੀ। ਤਬਹਿ ਤਪੇ ਕੀ ਬੁੱਧਿ ਸੁ ਬਹੀ[11]। ਬਯਾਕੁਲ ਭਯੋ ਬਹੁਤ ਲਲਚਾਯੋ। ਸੁਤ ਭੋਜਨ ਕੌ ਬਨੋਂਤ ਬਨਾਯੋ॥੧੪॥ਦ੍ਵਾਰੇ ਦ੍ਵਾਰ ਪ੍ਰਵੇਸ਼ ਨ ਪਾਯੋ[12]। ਪਕੜ ਭੀਤ ਪਰ ਖੂਬ ਚਢਾਯੋ। ਸੋ ਗਿਰ ਪਰਨੋ ਭੀਤ ਤੇ ਤਰੇ। ਟੂਟੀ ਟਾਂਗ ਰੁਦਨ ਬਹੁ

---

[1]ਜੋਇੰਦੇ ਦੀ ਜਾਤ ਮਰਵਾਹਾ ਸੀ, ਉਨ੍ਹਾਂ ਦਾ ਪ੍ਰੋਹਤ। [2]ਬਹੁਤਾ। [3]ਬੇਅਦਬੀ, ਨਿਰਾਦਰ। [4]ਅਜਰ(ਕਰਾਮਾਤ)ਜਰ ਰਹੇ। [5]ਨਵੇਂ ਮਕਾਨ ਦੇ ਪ੍ਰਵੇਸ਼ ਯਾ ਵਰਤਨ ਅਰੰਭ ਸਮੇਂ ਦਾ ਉਤਸ਼ਵ ਜਿਸਨੂੰ ਆਮ ਚੱਠ ਯਾ ਛੱਠਣੀ ਕਹਿੰਦੇ ਹਨ। [6]ਭਾਵ ਗ੍ਰਿਹਸਤੀ। [7]ਨਿਉਂਦਾ ਭੇਜਿਆ, ਸੱਦਾ ਭੇਜਿਆ। [8]ਮਾਯਾ ਦੇ ਘੇਰੇ ਹੋਏ ਨੇ। [9]ਪਖੰਡ, ਮੋਹ, ਹੰਕਾਰ ਈਰਖਾ ਦੇ ਨਾਸ਼ ਕਰਨੇ ਵਾਲੇ। [10]ਪੰਜ ਰੁਪੱਯੇ। [11]ਲੋਭ ਵਿਚ ਰੁੜ੍ਹ ਗਈ। [12]ਦਰਵੱਜੇ ਥਾਣੀ ਤਾਂ ਨਾ ਵੜਨਾ ਪਾਯਾ।

*ਪਾ:—ਤਿਆਰ। ਤਜਾਰ। †ਪਾ:—ਸਭਨਿ ਸੁ ਮਾਨਨੋ। ‡ਪਾ:—ਦੋ ਸੁ ਰੁਪੈਏ।

ਕਰੇ*॥੧੫॥ਨੀਚ ਉਚ ਮੈਂ ਉਘਰਨੋ ਪਾਜ। ਲੋਭ ਤਪੇ ਕਉ ਦੀਨੀ ਲਾਜ। ਸਤਿਗੁਰ ਸੁਨਿ ਮੁਸਕਾਵਤਿ ਭਏ'ਦੁਸ਼ਟਨਕੇ ਇਮਿ ਹੀ ਘਰ ਗਏ'॥੧੬॥ਤਿਸ ਅਉਸਰ'ਗੁਰ ਅੰਤਰਜਾਮੀ।ਸ਼੍ਰੀ ਗੁਰੁ ਰਾਮਦਾਸ ਪ੍ਰਭੁ ਸ੍ਵਾਮੀ।ਭੋਜਨ ਸਭਿਨਿ ਕਰਾਵਤਿ ਖਰੇ। ਸੁਨਿਤਿ ਬ੍ਰਿਤਾਂਤ ਬਚਨ ਸੋ ਕਰੇ ॥੧੭॥ ਗੋਂਦੀ ਰਾਗ ਵਾਰ ਕੇ ਭੀਤਰ। ਭਨਨੋ ਸ਼ਲੋਕ ਸੁ ਸੁਨੋ ਸਿੱਖ ਬਰ†।ਸਤਿਗੁਰ ਕੋ ਪ੍ਰਤਾਪ ਦਿਖਰਾਯੋ। ਨਿੰਦਾ ਦੋਖ ਅਧਿਕ ਪ੍ਰਗਟਾਯੋ ॥੧੮॥ ਸ਼੍ਰੀ ਮੁਖਵਾਕ:-

ਸਲੋਕ ਮਃ ੪ ॥

ਤਪਾ ਨ ਹੋਵੈ ਮੰਦ੍ਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ[2] ॥ ਅਗੈ ਦੇ ਸਦਿਆਂ ਸਤੈ ਦੀ[3] ਭਿਖਿਆ ਲਏ ਨਾਹੀ ਪਿਛੈ ਦੇ ਪਛੁਤਾਇਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥ ਪੰਚ ਲੋਕ[4] ਸਭਿ ਹਸਣ ਲਗੀ ਤਪਾ ਲੋਭਿ ਲਹਰਿ ਹੈ ਗਾਲਿਆ ॥ ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ[5] ਨਾਹੀ ਧਨਿ ਬਹੁਤੈ ਭਿਠੈ ਤਪੈ ਧਰਮੁ ਹਾਰਿਆ ॥ ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥ ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤਿ ਵਿਚਿ ਹੋਵੈ ਏਤੁ ਦੋਖੈ ਤਪਾ ਦਜਿ[6] ਮਾਰਿਆ ॥ ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੈ ਨੋ ਫਲੁ ਲਗਾ ਸਭੁ ਗਇਆ ਤਪੈ ਕਾ ਘਾਲਿਆ ॥ ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅੰਦਰਿ ਬਹੈ ਤਪਾ ਪਾਪ ਕਮਾਏ ॥ ਹਰਿ ਅੰਦਰਲਾ ਪਾਪੁ ਪੰਚਾ ਨੋ ਉਪਾ ਕਰਿ ਵੇਖਾਲਿਆ ॥ ਧਰਮਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੈ ਨੋ ਤਿਥੈ ਖੜਿ ਪਾਇਅਹੁ ਜਿਥੈ ਮਹਾ ਮਹਾਂ ਹਤਿਆਰਿਆ ॥ ਫਿਰਿ ਏਸੁ ਤਪੈ ਦੈ ਮੁਹਿ ਕੋਈ ਲਗਹੁ ਨਾਹੀ ਏਹੁ ਸਤਿਗੁਰਿ ਹੈ ਛਟਕਾਰਿਆ ॥ ਹਰਿ ਕੈ ਦਰਿ ਫਰਤਿਆ ਸੁ ਨਾਨਕ ਆਖਿ ਸੁਨਾਇਆ ॥ ਸੋ ਬੂਝੈ ਜੁ ਦਜਿ[6] ਸਵਾਰਿਆ ॥ ੧ ॥

ਚੌਪਈ ॥ ਸਤਿਗੁਰ ਦਯਾਲ ਦਯਾ ਕੋ ਰੂਪ।ਬੈਠਤਿ ਪੰਕਤਿ ਬੀਚ ਅਨੂਪ[7]। ਹਟਕਨੋ ਨਾਂਹਿ[8] ਦਿਯੋ ਤਿਸ ਭੋਜਨ। ਨਿੰਦਕ ਧਿਰਕਾਰਨੋ ਸਭਿ ਲੋਗਨ॥ ੧੯॥ ਦੋਹਰਾ॥ਇਹ ਸਾਖੀ ਜੋ ਕੋ ਸੁਨੈ ਪੜਹਿ ਕਰਹਿ ਬੱਖਯਾਨ‡। ਤਿਸਕੇ ਨਿੰਦਕ ਨਾਸ਼ ਸਭਿ ਹੋਵਤਿ ਜਗ ਮੈਂ ਜਾਨ ॥੨੦॥ ਸ਼੍ਰੀ ਸਤਿਗੁਰ ਤਾਰਨ

---

[1]ਸਮੇਂ, ਵੇਲੇ । [2]ਦਬਾਇਆ । [3]ਸਤ ਦੀ । [4]ਸ੍ਰੇਸ਼ਟ ਪੁਰਸ਼ । [5]ਪਤੀਜਦਾ (ਫੁੰਹਦਾ) । [6]ਪ੍ਰਮੇਸ਼ੁਰ ਨੇ । [7]ਬੈਠੇ ਹੋਏ ਪੰਗਤ ਵਿਚ ਉਪਮਾਂ ਤੋਂ ਰਹਤ ਭਾਵ ਸੁਹਣੇ । [8]ਹਟਾਯਾ ਨਹੀਂ ।

*ਸ਼੍ਰੀ ਗੁਰੂ ਰਾਮਦਾਸ ਜੀ ਦੇ ਉਚਾਰੇ ਸ਼ਬਦ ਵਿਚ ਤਪੇ ਦੇ ਪੁੱਤ੍ਰ ਦਾ ਵਿਚ ਬੈਠਣਾ ਭੀ ਲਿਖਿਆ ਹੈ ਪਰ ਟੰਗ ਟੁਟਣੀ ਨਹੀਂ ਲਿਖੀ। ਦੇਖੋ ਇਸੇ ਅੰਸੂ ਦੇ ਅੰਕ ੧੮ ਦੇ ਅਗਾਂਹ । †ਪਾ:-ਕਾਨ ਧਰ । ‡ਪਾ:-ਜੋ ਜੋ ਪੜੈ, ਸੁਨੈ ਕਰੈ ਵੱਖਯਾਨ।

ਤਰਨ ਦੀਨ ਬੈਧੁਗੁਨਖਾਨ।ਜੋ ਜੋ ਆਵਹਿ ਸ਼ਰਨ ਕੋ ਸੋਸੋ ਲਹਿਕੱਲਮਾਨ ॥ ੨੧ ॥ ਚੌਪਈ ॥ ਅਪਰ ਕਥਾ ਅਬਿ ਸੁਨਹੁ ਅਗਾਰੀ। ਸ਼੍ਰੀ ਸਤਿਗੁਰੁ ਮਹਾਤਮ ਭਾਰੀ। ਇਕ ਖੱਤ੍ਰੀ ਥੋ ਪ੍ਰੇਮਾ ਨਾਮ। ਮਾਤ ਪਿਤਾ ਨਹਿੰ ਭ੍ਰਾਤਾ ਧਾਮ ॥੨੨॥ ਕੁਸ਼ਟ ਸ਼ਰੀਰ ਬਿਖੇ ਰੁਜ ਭਯੋ। ਅਧਿਕ ਦਰਿੱਦ੍ਰੀ ਸੋ ਹੁਇ ਗਯੋ। ਹਾਥ ਪਾਦ ਗਰਿਕੈ ਗਿਰ ਪਰੈ[1]।ਕੋ ਨਹਿੰ ਨਿਕਟ ਹੋਨਿ ਦੇ ਖਰੈ॥੨੩॥ਬੇਖ ਅਮੰਗਲ ਪਿਖਤਿ ਗਿਲਾਨ[2]। ਮਾਖੀ ਬ੍ਰਿੰਦ ਸੰਗ ਨਿਤਿ ਠਾਨਿ[3]। ਗਲ ਮਹਿੰ ਬਾਂਧਨੋ ਮਾਟੀ ਥਾਸਨ। ਠਾਂਢੋ ਹੋਇ ਆਇ ਕੋ ਪਾਸ ਨ ॥੨੪॥ ਬੈਠਨੋ ਘਿਸਰਿ ਘਿਸਰਿ ਕਰਿ[4] ਚਾਲਹਿ। ਕਰਿ ਕੋ ਦਯਾ ਟੂਕ ਤਿਹ ਘਾਲਹਿ[5]। ਇਸ ਬਿਧਿ ਅਪਨੋ ਸਮੋ ਬਿਤਾਵਹਿ। ਦਸੋਸ ਜਾਮਨੀ ਸੰਕਟ ਪਾਵਹਿ॥ ੨੫॥ਜਿਸ ਢਿਗ ਹੁਇ*ਤ੍ਰਿਸਕਾਰਹਿ ਸੋਇ। ਦੇਖਨਿ ਭੀ ਨ ਕਰਹਿ ਤਿਸ ਕੋਇ। ਤਿਨਿ ਗੁਰ ਮਹਿਮਾ ਸੁਨੀ ਘਨੇਰੀ। ਜਨਮ ਰੈਕ ਜਿਮ ਸੁਰਤਰੁ ਕੇਰੀ॥੨੬॥ਸੁਨਿ ਸੁਨਿ ਜਸ ਕਉ ਹੁਲਸਹਿ ਮਨਮਹਿੰ। ਕ੍ਰਿਪਨ ਮਹਾਂ ਜਿਮਿ ਆਮਦ ਧਨਮੈਂ[6]।ਬਧਨੋ ਪ੍ਰੇਮ ਉਰ ਗਾਵਤਿ ਗੀਤ। ਧਰਹਿ ਧ੍ਯਾਨ ਠਹਿਰਾਵਹਿ ਚੀਤ ॥੨੭॥ਉਮਗਹਿ ਪ੍ਰੇਮ ਪੁਕਾਰਹਿ ਊਚੋ।ਸੁਨਿ ਸੁਨਿ ਆਵੈਂ ਊਚ ਰੁ ਨੀਚੋ। ਮਨ ਕੀ ਉਕਤੀ[7] ਕਰੈ ਉਚਾਰ। ਪ੍ਰੇਮ ਮਗਨ ਕੋ ਲਹੈ ਨ ਸਾਰ ॥ ੨੮॥ ਰਾਗ ਕਬਿੱਤ[8] ਨ ਬਾਨੀ ਜਾਨਹਿ। ਬਿਨ ਜਾਨੇ ਹੀ ਬਦਨ ਬਖਾਨਹਿਕਹਿ ਦ੍ਰਿਸ਼ਟਾਂਤ ਬਾਕ ਕਛੁ ਮੋਟਾ।'ਮੁਝ ਅਬਿ ਲੱਧਾ ਗਧਾ ਕਛੋਟਾ[9] ॥੨੯॥ ਸੁਨਹੁ ਜਹਾਨਾਂ ਕਹੌਂ ਬਡੇਰ। ਗਧਾ ਕਛੋਟਾ[9] ਲੱਧਾ ਫੇਰ[10]। ਜਬਿ ਕਬਿ ਪ੍ਰੇਮ ਰਿਦੈ ਅਧਿਕਾਵੈ। 'ਗਧਾ ਕਛੋਟਾ[9] ਲੱਧਾ' ਗਾਵੈ ॥ ੩੦ ॥ ਸੁਨਿ ਸੁਨਿ ਹਸਹਿੰ ਸੁ ਆਪਸ ਮਾਂਹਿ। ਪਾਲੀ ਅੰਨ ਆਨਿ ਦੇਂ ਤਾਂਹਿ।ਸਤਿਗੁਰ ਕੋ ਸਿਮਰਤਿ ਚਿਤ ਚਾਹਤਿ।–ਦਰਸ਼ਨ ਪਾਵੈਂ–ਬਹੁਤ ਉਮਾਹਤਿ ॥੩੧॥ਸੰਗ ਨਿਤੰਬਨਿ ਘਿਸਰਤਿ[11] ਚਾਲਹਿ।ਪਲ ਪਲ ਪ੍ਰੇਮਕਲਾ[12]ਪ੍ਰਤਿਪਾਲਹਿ। ਚਿਤਵਤਿ–ਮੈਂ ਗੁਰ ਦਰਸ਼ਨ ਪਾਊਂ। ਆਧਿ ਬ੍ਯਾਧਿ ਅਘ ਓਘ ਨਸਾਊਂ–॥੩੨॥ਜੋਗੁਰ ਮਗ ਕੋ ਮਿਲਿ ਚੁਲਿ ਚਲੈ[13]।ਕਿਉਂ ਨਹਿੰ ਭੁਗਤਿ

---

[1]ਗਲਕੇ ਡਿੱਗ ਪਏ। [2]ਰੂਪ ਭਯਾਨਕ, ਵੇਖਦਿਆਂ ਨਫਰਤ (ਆਵੇ)। [3]ਮੱਖੀਆਂ ਸਮੂਹ ਨਾਲ ਸਦਾ ਰਹਿਣ। [4]ਘਸੀਟ ਘਸੀਟ ਕੇ। [5]ਕੋਈ ਦਇਆ ਕਰਕੇ ਰੋਟੀ ਤਿਸਨੂੰ ਪਾਵੇ। [6]ਜਿਵੇਂ ਵੱਡਾ ਕੰਜੂਸ ਧਨ ਦੀ ਆਮਦਨੀ ਵਿਚ (ਅਨੰਦ ਹੁੰਦਾ ਹੈ)। [7]ਭਾਵ ਜੋ ਮਨ ਵਿਚ ਆਂਵਦੀ ਹੈ। [8]ਕਵਿਤਾ। [9]ਗਿਆ ਹੋਇਆ ਪੜਦਾ। [10]ਚੁੱਤੜ ਘਸੀਟ ਕੇ। [11]ਪ੍ਰੇਮ ਸਰੂਪ। [12]ਜੋ ਗੁਰੂ ਜੀ ਦੇ ਰਾਹ ਵਿਚ ਨਿੰਮ੍ਰਤਾ ਨਾਲ ਮਿਲਕੇ ਚਲੇ। *ਪਾ:–ਜਾਇ।

ਮੁਕਤਿ ਫਲ ਫਲੈ[1]।ਚਿਰੈਕਾਲ ਮਹਿ ਚਲਿ ਕਰਿ ਆਯੋ।ਹਰਖਜੋ ਜਨ ਲਵ ਨਿਧਿ ਸੁਖ ਪਾਯੋ॥੩੩॥ ਸਤਿਗੁਰ ਕੇ ਦਰਬਾਰ ਅਗਾਰੀ। ਲਈ ਧੂਲ ਧਰਿ ਸ਼ਰਧਾ ਭਾਰੀ।ਸਿਰ ਮੁਖ ਪਰ ਸਗਰੇ ਤਨ ਫੇਰੀ। ਬੈਠਿ ਰਹਜੋ ਤਹਿੰ ਕੇਤਿਕ ਬੇਰੀ॥੩੪॥ਆਵਤਿ ਜਾਤਿ ਸਿੱਖ ਜੋ ਅਹੈਂ।ਅਵਲੋਕਤਿ ਇਸ ਕੋ ਬਚ ਕਹੈਂ। 'ਗੁਰ ਦਰਸ਼ਨ ਕੁਸ਼ਟੀ ਨਹਿੰ ਪਾਵੈ। ਤੌ ਪਾਵੈ ਜੋ ਆਪ ਬੁਲਾਵੈਂ' ॥੩੫॥ ਸੁਨਿ ਕੈ ਸ਼ੋਕਾਰਤਿ ਚਿਤ ਹੋਵਾ--ਜੋ ਅਬਿ ਮੋਹਿ ਨ ਦਰਸ਼ਨ ਹੋਵਾ ਆਵਨ ਸ਼ੂੰਮ ਬਾਦ ਹੁਇ ਮੇਰਾ।ਭਯੋ ਨ ਫਲ ਪ੍ਰਾਪਤਿ ਦੁਖ ਘੇਰਾ[2] ॥੩੬॥ਮੈਂ ਨਿਰਭਾਗ ਜਹਾਂ ਚਹਿ ਜਾਊ[3]।ਨਿਫਲਹਿ ਤਹਾਂ ਨਹੀਂ ਕਛੁ ਪਾਊਂ। ਬਿਨ ਦਰਸ਼ਨ ਗਮਨੋ ਕਿਤਿ ਨਾਂਹੀ[4]। ਕੈ ਮਰਿ ਰਹੌਂ ਇਸੀ ਥਲ ਮਾਂਹੀ ॥੩੭॥ ਧਿਕ ਜੀਵਨ ਅਬਿ ਨਾਸੌਂ ਪ੍ਰਾਨ ।ਗੁਰ ਕੇ ਦਰ ਪਰ ਪਰੌਂ ਸਥਾਨ[5]--।ਦ੍ਰਿਢ ਕਰਿ ਪ੍ਰੇਮ ਥਿਰਜੋ ਦਰ ਆਗਹਿ।ਸਨਮੁਖ ਬੈਠਹਿ, ਨਹਿੰ ਥਲ ਤਜਾਗਹਿ॥੩੮॥ ਪ੍ਰੇਮ ਬਿਸਾਲ ਗੁਰੂ*ਮਹਿ ਧਰੇ। ਮੁਖ ਤੇ ਨਿਤਿ 'ਗੁਰ ਗੁਰ ਗੁਰ' ਕਰੇ। ਕਬਿ ਕਬਿ ਗਾਵਹਿ ਊਚੀ ਧੁਨ ਤੇ । ਆਵਤਿ ਜਾਤਿ ਸਿੱਖ ਸਭਿ ਸੁਨਤੇ ॥੩੯॥ 'ਗਯਾ ਕਛੋਟਾ ਲੱਧਾ'ਗਾਵੈਊਚੇ ਟੇਰਤਿ[6] ਗੁਰੂ ਸੁਨਾਵੈ। ਖਰੇਆਨਿ ਹੋਵਤਿ ਸੁਨਿ ਪਾਹੂ। ਕਹਿ ਕਹਿ ਪੁਨਹਿ ਗਵਾਇਸਿ† ਤਾਂਹੂ' ॥ ੪੦ ॥ ਕਹੇ ਨਰਨਿ ਕੋ ਪੁਨ ਪੁਨ ਗਾਵਹਿ । ਚਹਤਿ ਦਰਸ ਦਿਨ ਰਾਤ ਬਿਤਾਵਹਿ।--ਪੁਰਖ ਜਨਮ ਮਹਾਂ ਮੈਂ ਪਾਪੀ। ਜਿਸ ਤੇ ਆਧਿ ਰੁ ਬਯਾਧਿ ਸੰਤਾਪੀ॥੪੧॥ਸਭਿ ਜਗ ਦਰਸਤਿ ਗੁਰ ਕੋ ਨੀਤਿ। ਮੋਹਿ ਨ ਮਿਲਹਿ ਸੁ, ਤਰਸਤਿ ਚੀਤ। ਇਸ ਭੀ ਆਛੇ ਥਾਨ ਨ ਆਨਾ।ਕਬਹੂੰ ਤੌ ਹੁਇ ਹੈਂ ਅਘ ਹਾਨ ॥ ੪੨ ॥ ਗੁਰ ਦਰ ਕੋ ਅਬਿ ਤਜਾਗੌਂ ਨਾਂਹੀ । ਜੀਵਤਿ ਮਿਰਤਕ ਕੈ ਦੁਖ ਮਾਂਹੀ[7] । ਰਹੌਂ ਸ਼ਰਣ ਮੈਂ--ਚਿਤਵਤਿ ਐਸੇ।ਆਵਹਿੰ ਲੋਕ ਕਹਾਵਹਿੰ ਤੈਸੇ॥੪੩॥ਪਾਲੀ ਅਨਦਯਾ ਕਰਿ ਦੇਤਿ।ਬੈਠਜੋ ਰਹੈ ਸੁ ਦਰਸ਼ਨ ਹੇਤਿ।ਕਬਹਿ ਕਸ਼ਟ ਤੇ ਪ੍ਰੇਮ ਬ੍ਰਿਧੈਤਾ। ਬੋਲਤਿ ਬੋਲਤਿ ਭੂਮ ਗਿਰੈਤਾ[8] ॥ ੪੪ ॥ ਪਰਜੋ ਰਹੈ ਰੋਦਨ ਕੋ ਠਾਨਤਿ। ਗੁਰ ਦਰਸ਼ਨ ਕੋ ਅਤਿ ਹਿਤ ਜਾਨਤਿ ।ਇਮਿ ਬਯਾਕੁਲ ਕੋ ਦੇਖਿ ਦੁਖਿਤ

[1]ਪ੍ਰਾਪਤ ਹੋਵੇ। [2]ਮੈਂ ਦੁਖ ਨਾਲ ਘੇਰੇ ਹੋਏ ਨੂੰ ਫਲ ਨਾ ਪ੍ਰਾਪਤ ਹੋਇਆ । [3]ਚਾਹੇ ਜਾਂਦਾ ਹਾਂ । [4]ਜਾਂਦਾ (ਮੈਂ ਭੀ) ਕਿਧਰੇ ਨਹੀਂ । [5]ਗੁਰਾਂ ਦੇ ਦਰਵੱਜੇ ਦੀ ਥਾਂ ਤੇ ਪਿਆ ਰਹਾਂ । (ਅ) ਗੁਰਾਂ ਦੇ ਦਰਵਾਜੇ ਪਿਆ (ਰਹਾਂ ਕਦੇ) ਥਾਂ ਪੈ ਜਾਵਾਂਗਾ । [6]ਬੋਲਕੇ । [7]ਕਹਿ ਕਹਿ ਕੇ ਫਿਰ ਜਿਸ ਤਿਸ ਪਾਸੋਂ ਗਾਇਨ ਕਰਾਂਵਦੇ ਹਨ । [8]ਦੁਖ ਵਿਚ ਜੀਂਵਦਿਆਂ ਅਥਵਾ ਮਰ ਗਇਆਂ । [9]ਇੱਕ ਪੈਂਦਾ ਹੈ । *ਪਾ: -ਗੁਰਨਿ । †ਪਾ:-ਗਵਾਵੈਂ ।

ਕੋ। ਸਿੱਖਨ ਦਯਾ ਕਰਿ ਦ੍ਰਵਤੇ ਚਿਤ ਕੋ ॥ ੪੫॥ ਅਰਜ਼ ਗੁਜ਼ਾਰਤਿ ਗੁਰੂ ਅਗਾਰੀ। 'ਇਕ ਕੁਸ਼ਟੀ ਜਿਸ ਤਨ ਦੁਖ ਭਾਰੀ। ਪਰਜੋ ਰਹੈ ਰਾਵਰ ਕੇ ਦ੍ਵਾਰੇ। ਗਾਵਤਿ ਗੀਤ ਹੰਸਾਵਤਿ ਸਾਰੇ ॥੪੬॥ ਦਰਸ਼ਨ ਕੋ ਚਿਤ ਚਾਹਤਿ ਰਹਿਤੋ।ਸਿਮਰਨ ਸਦਾ ਆਪ ਕੋ ਕਹਿਤੋ।ਮੁਖ ਤੇ ਗਾਵਤਿ ਗੀਤ ਜੁ ਸੋਊ। ਕਯਾ ਕਿਛੁ ਕਹੈ, ਨ ਜਾਨਤਿ ਕੋਊ'॥੪੭॥ਸੁਨਿ ਸਤਿਗੁਰ ਨੇ ਸਭਿ ਸਮੁਝਾਏ।'ਹਮ ਜਾਨਤਿ ਹੈਂ ਜੋਕੁਛ ਗਾਏ।–ਪੜਦਾ ਬੱਸਤ੍ਰ ਜੁ ਮੇਰੋ ਗਯੋ।ਪੁਨ ਗੁਰ ਸੋਂ ਮੁਝ ਪ੍ਰਾਪਤਿ ਭਯੋ[1]–॥੪੮॥ ਮੋ ਕਹੁ ਪਾਯੋ[2] ਤਾਂਹਿ ਸੁ ਗਾਵੈ। ਸਭਿ ਲੋਕਨ ਕੋ ਟੇਰਿ ਸੁਨਾਵੈ। ਮੈਂ ਜਾਨਤਿ ਹੌਂ ਤਿਸ ਕੋ ਪ੍ਰੇਮ। ਜਿਸੀ ਪ੍ਰੇਮ ਤੇ ਪ੍ਰਾਪਤਿ ਛੇਮ'॥੪੯॥ਇਸ ਪ੍ਰਕਾਰਦਿਨ ਕਿਤਿਕਬਿਤਾਏ।ਊਚੇ ਟੇਰਤਿਗੁਰੂ ਸੁਨਾਏ।ਜਬਹਿ ਪ੍ਰੇਮ ਨੇ ਬਯਾਕੁਲ ਕਰਜੋਨਹਿੰ ਸੁਧ ਦੇਹਿ,ਰਹਜੋ ਧਰਪਰਜੋ ॥੫੦॥ਤਿਸ ਉਰ ਕੀ ਲਖਿ ਅੰਤਰਜਾਮੀ।ਸਰਬ ਕਲਾ ਸਮਰਥ ਗੁਰ ਸ੍ਵਾਮੀ। ਜਾਨਜੋ ਭਗਤ ਪ੍ਰੇਮ ਜਿਹ ਜਾਗਾ। ਅਪਰ ਆਸਰੋ ਮਨ ਕਰਿ ਤਯਾਗਾ ॥ ੫੧॥ ਥਾਂਉ ਨਿਥਾਂਵਨ, ਮਾਨ ਨਿਮਾਨਾ। ਇਸ ਬਿਧਿ ਕੋ ਨਿਜ ਬਿਰਦ ਪਛਾਨਾ।ਭਏ ਪ੍ਰਸੰਨ ਸਭਿਨਿ ਸੋਂ ਕਹਾ'ਤਿਸ ਕੋ ਲੈ ਆਵਹੁ ਅਬਿ ਇਹਾਂ॥ ੫੨॥ਹਮਰੇ ਮੱਜਨ ਕੋ ਜਲ ਜਹਿਵਾ।ਸੰਚਤਿ ਟਿਕਜੋ[3] ਲਿਜਾਵਹੁ ਤਹਿਵਾ। ਨੀਕੇ ਜਾਇ ਸ਼ਨਾਨਹਿ ਏਹੀ। ਹੋਇ ਜਾਇਗੀ ਸੁਧ ਸਭਿ ਦੇਹੀ ॥ ੫੩ ॥ ਰੰਗ ਮਜੀਠੀ ਅੰਬਰ ਲਯਾਵਹੁ। ਸਰਬ ਸ਼ਰੀਰ ਇਸੋ ਪਹਿਰਾਵਹੁ। ਨਖ ਸਿਖ ਲੌ ਛਾਦਨ ਕਰ ਸਾਰੇ[4]। ਪੁਨ ਆਨਹੁ ਤੁਮ ਨਿਕਟ ਹਮਾਰੇ[5] ॥੫੪॥ ਸੁਨ ਸਿੱਖਨ ਕਰਿ ਚੌਂਪ ਗਏ ਹੈਂ।ਕਹਜੋ'ਉਦੈ ਤਵ ਭਾਗ ਭਏ ਹੈਂ'।ਤਿਹ ਜਲ ਜਾਇ ਸ਼ਨਾਨ ਕਰਾਵਾ। ਰੰਗ ਮਜੀਠੀ ਬਸਤ੍ਰ ਉਢਾਵਾ ॥੫੫॥ ਨਖ ਸ਼ਿਖ ਛਾਦਨ ਕੀਨਿ ਸਰੀਰ।ਲੈਪਹੁੰਚੇ ਪੁਨ ਸਤਿਗੁਰ ਤੀਰ।ਕ੍ਰਿਪਾਦ੍ਰਿਸ਼ਟਿ ਤੇ ਦੇਖਿ ਕ੍ਰਿਪਾਲਾ। ਨਿਜ ਕਰ ਸੋਂ ਮੁਖ[6] ਵਹਿਰ ਨਿਕਾਲਾ॥੫੬॥ਦ੍ਰਿਸ਼ਟਿ ਪਰੀ ਸਤਿਗੁਰ ਕੀ ਜਬੈ। ਤਨ ਅਰੋਗ ਭਾ ਸੁੰਦਰ ਤਬੈ।ਨਿਜ ਕਰਤੇ ਪੁਨ ਬਸਤ੍ਰ ਦਏ ਹੈਂ।ਸਭਿ ਨਵੀਨ ਪਹਿਰਾਇ ਦਏ ਹੈਂ॥੫੭॥ਮੰਤ੍ਰ ਸੁਸ਼ੋਭਿਤ ਨਾਮ ਕੋ ਦੀਨਸਿ। ਭਾਲ ਬਿਸਾਲ ਤਿਲਕ ਤਿਨਿ ਕੀਨਸਿ। ਰਜ ਕਨ ਤੇ ਗਿਰ

[1] ਬਸਤ੍ਰ ਦਾ ਪੜਦਾ ਜੋ ਮੇਰਾ ਗਿਆ ਸੀ ਫਿਰ ਸੋ ਮੈਨੂੰ ਪ੍ਰਾਪਤ ਹੋਗਿਆ। ਭਾਵ ਸਰੀਰ ਰੂਪੀ ਬਸਤ੍ਰ। [2] ਉਸਨੇ ਮੈਨੂੰ (ਭਾਵ) ਗੁਰੂ ਜੀ ਨੂੰ ਪ੍ਰਾਪਤ ਕੀਤਾ ਹੈ; ਇਹ ਗਲ ਗਾਉਂਦਾ ਹੈ। [3] ਇਕੱਠਾ ਹੋਇਆ ਟਿਕਿਆ ਪਿਆ ਹੈ। [4] ਨਹੁੰ ਤੋਂ ਚੋਟੀ ਤਕ ਢਕ ਕੇ ਸਾਰਾ। [5] ਆਪਣੇ ਹੱਥ ਨਾਲ (ਉਸਦਾ) ਮੂੰਹ।

ਸਮਸਰ[1] ਕਿਯੋ ਨਾਮ 'ਮੁਰਾਰੀ' ਪੁਨ ਧਰਿ ਦਿਯੋ ॥੫੮॥ ਸਭਾ ਮਝਾਰ ਕਹਨੋ ਗੁਰ ਬੈਨ। 'ਤਨੁਜਾ' ਹੈ ਜਿਹ ਸਿਖ ਕੇ ਐਨ। ਮਮ ਆਇਸੁ ਤੇ ਇਸ ਕੌ ਦੇਵਹਿ। ਲੌਕ ਪ੍ਰਲੋਕ ਅਨੰਦ ਸੁ ਲੇਵਹਿ' ॥ ੫੯ ॥ ਸ਼ੀਹਾਂ ਉੱਪਲ ਸਿੱਖ ਕੁਲੀਨ[2]। ਤਿਨ ਕਰ ਜੋਰੇ ਬਿਨਤੀ ਕੀਨਿ। 'ਬਰਪ੍ਰਾਪਤਿ[3] ਕੰਨਜਾਂ ਘਰਮੇਰੈ। ਹੈ ਪ੍ਰਭੂ! ਫਿਰੈ ਇਸੀ ਸੰਗ ਫੇਰੇ'' ॥੬੦॥ ਇਮਿ ਕਹਿ ਨਿਜ ਇਸਤ੍ਰੀ ਢਿਗ ਆਯੋ ਕ੍ਰੂਰਾ ਕਲਹਿਨਿ ਨਿਠੁਰ ਸੁਭਾਯੋ[4]। ਤਿਹ ਕੇ ਸਾਥ ਨ ਗਾਥ ਜਨਾਈ। ਅਪਰ ਬਾਤ ਕਹਿ ਦਈ ਟਲਾਈ' ॥ ੬੧ ॥ 'ਤੁਝ ਪਰ ਸਤਿਗੁਰ ਥਾਕ ਉਚਾਰੇ। ਲੰਗਰ ਟਹਿਲ ਕਰਹੁ ਦਿਨ ਸਾਰੇ'। ਪਤਿ ਤੇ ਸੁਨਿ ਗਮਨੀ ਜਿਸ ਕਾਲਾ। ਸੰਗ ਸੁਤਾ ਲੇ ਗੁਰ ਢਿਗ ਚਾਲਾ ॥੬੨॥ ਤਤਛਿਨ ਸਾਥ ਮੁਰਾਰੀ ਤਹਾਂ। ਫੇਰੇ ਦਿਏ ਭਾਉ ਕਰਿ ਮਹਾਂ। ਭੁਕਤਿ ਮੁਕਤਿ ਤੁਰਨ ਤਿਸ ਦੀਨ। ਅਸ ਗੁਰ* ਭਜਹਿ ਨ, ਸੋ ਮਤਿ ਹੀਨ ॥ ੬੩ ॥ ਜੀਵ ਨਾਰਕੀ[5] ਮੁਰਗੇ ਪੁਰਾਵਾ। ਅਦਭੁਤ ਐਸੋ ਰੂਪ ਬਨਾਵਾ। ਭਯੋ ਅਰੋਗ ਦੇਹ ਤਿਹ† ਸੁੰਦਰ। ਦਈ ਸੁੰਦਰੀ[6] ਪੁਨ ਸੁਖ ਮੰਦਰ ॥੬੪॥ ਦੇਖਤਿ ਸੁਨਤਿ ਸਕਲ ਬਿਸਮਾਏ। ਸਤਿਗੁਰ ਮਹਿਮਾ ਲਖਿ ਅਧਿਕਾਏ। 'ਚਹੈਂ ਸੁ ਕਰੈਂ ਕਲਾ ਸਭਿ ਪੂਰਨ। ਦਾਸ ਉਧਾਰਨਿ ਦੁਸ਼ਟਨਿ ਚੂਰਨ ॥ ੬੫ ॥ ਏਕ ਘਟੀ ਮਹਿ ਸਭਿ ਕੁਛ ਧਾਯੋ। ਤਨ ਅਰੋਗ ਪੁਨ ਬਨਾਹ ਸੁਹਾਯੋ'। ਸ਼ੀਂਹੇ ਤ੍ਰਿਯ[7] ਲੰਗਰ ਮਹਿ ਸੁਨਜੋ। ਮਹਾਂ ਦੁਖਿਤ ਚਿਤ ਮਹਿ ਸਿਰ ਧੁਨਜੋ ॥੬੬॥ ਆਈ ਰੁਦਤਿ ਸਤਿਗੁਰੂ ਤੀਰ। 'ਇਹੁ ਕਯਾ ਕੀਨਸਿ ? ਹੇ ਪ੍ਰਭੂ ਧੀਰ !। ਕੁਸ਼ਟੀ, ਮਾਤ ਪਿਤਾ ਕੁਲ ਹੀਨ। ਸੁਤਾ ਨਿਨਾਵੇ ਕੌ ਮੁਰ ਦੀਨ' ॥ ੬੭ ॥ ਸੁਨਿ ਸ਼੍ਰੀ ਅਮਰਦਾਸ ਭਏ ਹਸੋ। ਕਹਜੋ ਤਾਂਹਿ ਕਰੁਨਾ[8] ਰੰਗ ਰਸੋ। 'ਜਾਨਹੁ ਮਮ ਸੁਤ ਇਹੁ ਜੁ ਮੁਰਾਰੀ। ਬਨਾਹਜੋ ਤਨੁਜਾ ਸੰਗਿ ਤੁਮਾਰੀ ॥ ੬੮ ॥ ਤਵ ਤਨੁਜਾ ਕੌ ਨਾਮ ਮਥੋ ਹੈ। ਨਾਮ ਮੁਰਾਰੀ ਯਾਂਹਿ ਕਥੋ ਹੈ। ਮਥੋ ਮੁਰਾਰੀ ਸਿਮਰੇ ਨਾਮ। ਪੂਰਨ ਹੋਹਿ ਨਰਨ ਕੇ ਕਾਮ ॥੬੯॥ ਮਥੋ ਨਾਮ ਆਗੇ ਕਹਿ ਆਛੋ। ਨਾਮ ਮੁਰਾਰੀ ਭਾਖਹਿ ਪਾਛੇ। ਨਰ ਪੂਜਹਿਗੇ ਮਥੋ ਮੁਰਾਰੀ। ਚਿਤ ਚਿੰਤਾ ਦਿਹੁ ਸ਼ੋਕ

---

[1]ਪੁਤ੍ਰ ਦੇ ਕਿਣਕੇ ਤੋਂ ਪਰਬਤ ਬਰਾਬਰ। [2]ਕੰਨਜਾਂ। [3]ਉਚੀ ਕੁਲ ਵਾਲਾ। [4]ਵਰ ਨੂੰ ਪ੍ਰਾਪਤ ਹੋਣ ਵਾਲੀ। [5]ਭਾਵ ਏਸੇ ਨਾਲ ਵਿਆਹ ਦਿਓ। [6](ਜੋ) ਖੋਟੀ ਲੜਾਕੀ ਤੇ ਕਠੋਰ ਸੁਭਾ ਦੀ ਸੀ। [7]ਦਾਲ ਦਿੱਤੀ। [8]ਨਰਕ ਦੇ ਲਾਇਕ ਜੀਵ ਨੂੰ। [9]ਇਸਤ੍ਰੀ। [10]ਸ਼ੀਂਹੇ ਦੀ ਇਸਤ੍ਰੀ ਨੇ। [11]ਕ੍ਰਿਪਾ ਦੇ। *ਪਾਃ—ਸਤਿਗੁਰ। †ਪਾਃ—ਤਿਸ, ਜਿਹ।

ਬਿਸਾਰੀ॥੭੦॥ਇਹੁ ਦੋਨਹੁ ਹੋਏ ਬਡਭਾਗੇ। ਮੇਰੀ ਪ੍ਰੇਮਭਗਤਿ ਮਹਿ ਪਾਗੇ[੧]। ਤ੍ਰਿਪਤਿ ਹੋਇ ਪੁਨਹਿ ਘਰ ਗਈ। ਦੰਪਤਿ ਕੋ ਗੁਰ ਆਗਯਾ ਦਈ॥੭੧॥ 'ਅਬੋ ਮੁਰਾਰੀ! ਅਬਿ ਤੁਮ ਜਾਵਹੁ। ਸੱਤਯਨਾਮ ਉਪਦੇਸ਼ ਦ੍ਰਿੜਾਵਹੁ। ਗੁਰ ਸਿੱਖੀ ਜਗ ਅਧਿਕ ਬ੍ਰਿਧਾਵਹੁ। ਨਿਜ ਗ੍ਰਿਹ ਬਸਹੁ ਸਦਾ ਸੁਖ ਪਾਵਹੁ॥੭੨॥ ਤੇਰੋ ਬਾਕ ਫੁਰੈ ਜਿਮਿ ਕਹੈਂ। ਬਰ ਕੈ ਸ੍ਰਾਪ ਦੇਹਿ ਜਿਸ ਚਹੈਂ। ਤੇਰੀ ਭਗਤਿ ਪਰੀ ਅਬਿ ਪੂਰੀ। ਪ੍ਰਾਪਤਿ ਭਈ ਮਹਾਂ ਗਤਿ ਰੂਰੀ॥੭੩॥ ਤੁਝ ਸੋਂ ਮਿਲੈ ਸੁ ਭਵਜਲ ਤਰੈ। ਤੌ ਕਹਿਬੋ ਇਸਤੇ ਕਯਾ ਪਰੈ[੨]। ਭੁਕਤਿ ਮੁਕਤਿ ਨਵਤਨ ਤਿਸ ਦੈਕੈ। ਬਿਦਾ ਕਰਨੋ ਗਮਨਨੋ ਸੁਖ ਪੈਕੈ॥੭੪॥ਗ੍ਰਿਹ ਨਿਜ ਬਸਿ ਗੁਰ ਸੁਜਸ ਕਰੈਤਾ। ਮਿਲਨੋ ਜਿ ਤਿਸ ਸੁਖਿ ਸੋਪਿ ਭਵੈਤਾ[੩]। ਕਰੈ ਗੁਰੂ ਇਵ ਦੀਨਨਿ ਕਾਮ। ਯਾਂਤੇ 'ਦੀਨ ਦਯਾਲ' ਕਹਿ ਨਾਮ॥੭੫॥ਇਮ ਮਤਿਮੰਦ ਅਨੇਕ ਉਧਾਰੇ। ਜਗ ਮਹਿ ਪ੍ਰਗਟਨੋ ਜੈ ਜੈ ਕਾਰੇ। ਧਰੇ ਪ੍ਰੇਮ ਜੋ ਸੁਨੈ ਸੁਨਾਵੈ। ਚਾਰ ਪਦਾਰਥ ਗੁਰ ਤੇ ਪਾਵੈ ॥ ੭੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਭਾਸੇ 'ਅਬੋ ਮੁਰਾਰੀ' ਪ੍ਰਸੰਗ ਬਰਨਨੰ ਨਾਮ ਸ਼ਸ਼ਟੀ ਅੰਸੂ ॥ ੬੦ ॥

੬੧. [ਖੇਡਾ ਸੋਇਨੀ ਬ੍ਰਹਮਣ ਪ੍ਰਸੰਗ । ਰੋਂਦੇ ਦੇ ਪੁੱਤ੍ਰਾਂ ਨੂੰ ਕੀਤੀ ਦਾ ਫਲ]।

ਵੈਹਗ ॥ ਦਿਜਬਰ ਖੇਡਾ ਸੋਇਰੀ* ਦੁਰਗਾ ਭਗਤਿ ਬਿਸਾਲ। ਨਿਤ ਪ੍ਰਤਿ ਪੂਜਾ ਬਹੁ ਕਰੇ ਧਰੇ ਗਯਾਨ ਸਭਿ ਕਾਲ ॥ ੧ ॥ ਚੌਪਈ ॥ ਨਰ ਸਮੁਦਾਇ ਮਿਲਹਿ ਢਿਗ ਆਵੈਂ। ਸ਼੍ਰੀ ਦੁਰਗਾ ਕੇ ਦਰਸ਼ਨ ਜਾਵੈਂ। ਸੰਮਤ ਮਹਿ ਜੁਗ ਜਾਤ੍ਰਾ ਕਰਿਹੀ। ਨਿਰਜਲ ਨਿਰਾਹਾਰ ਬ੍ਰਤ ਧਰਿਹੀ[੪]॥੨॥ਇਕਬਾਰੀ ਜਾਤ੍ਰਾ ਕੌ ਚਲਨੋ। ਤਿਸਕੇ ਸੰਗ ਬ੍ਰਿੰਦ ਨਰ ਮਿਲਨੋ। ਚਲਤਿ ਪੰਥ ਮਹਿ ਗੁਰ ਪੁਰਿ[੫] ਆਵਾ। ਦਰਸ਼ਨ ਕਰਿਬੇ ਕੋ ਲਲਚਾਵਾ॥੩॥ਭਯੋ ਠਾਂਢਿ ਜਬਿ ਗੁਰਕੇ ਦ੍ਵਾਰੇ। ਤਬਿ ਸਿੱਖਨ ਇਮਿ ਬਾਕ ਉਚਾਰੇ। 'ਗੁਰ ਆਗਯਾ ਕੌ ਸੁਨਿਬੋ ਕਰੀ-ਅਹਿ। ਬਹੁਰ ਨਿਕੇਤ ਪੌਰ ਮਹਿ ਬਰੀਅਹਿ॥੪॥–ਪ੍ਰਥਮ ਦੇਗ ਤੇ ਅਚਵਹੁ ਜਾਇ। ਪੀਛੇ ਗੁਰ ਦਰਸ਼ਨ ਕੌ ਪਾਇ–। ਸੁਨਿ ਕਰਿ ਖੇਡੇ ਕੀਨਿ ਬਿਚਾ-ਰਨਿ।–ਮੈਂ ਕਿਮਿ ਕਰਿਹੌਂ ਨੇਮ ਨਿਵਾਰਨਿ ॥ ੫ ॥ ਸੁਚ ਕਰਿ ਕਰੌਂ ਅਹਾਰ ਹਮੇਸ਼ਾ ਗੁਰ ਕੀ ਦੇਗ ਪ੍ਰਵੇਸ਼ ਅਸ਼ੇਸ਼ੂ[੬]। ਆਸ਼੍ਰਮ, ਬਰਨ, ਨੇਮ ਬਿਵਹਾਰ। ਗੁਰ ਕੌ ਮਿਲਹਿ ਸਕਲ ਨਿਰਵਾਰਿ[੭]॥੬॥ਐਸਾ ਕੋ ਬਡ ਪ੍ਰੇਮੀ ਹੋਇ। ਗੁਰ ਹਿਤ

---

[੧]ਤਾਂ(ਹੁਣ) ਇਸਤੋਂ ਪਰੇ (ਹੋਰ)ਕੀ ਕਹੀਏ । [੨]ਉਹ ਭੀ ਸੁਖੀ ਹੋ ਗਿਆ । [੩]ਬਿਨਾਂ ਜਲ ਤੇ ਬਿਨਾਂ ਖਾਣੇ ਤੋਂ ਵਰਤ ਰਖਦਾਸੀ।[੪]ਭਾਵ ਸ਼੍ਰੀ ਗੋਇੰਦਵਾਲ।[੫]ਲੰਗਰ ਵਿਚ ਆਵਾਜਾਈ ਸਭਦੀਹੈ।[੬]ਗੁਰੂ ਜੀਨੂੰ ਸਾਰੇ(ਨੇਮ)ਛੱਡਕੇ (ਲੋਕੀ) ਮਿਲਦੇ ਹਨ । *ਭਾ: ਗੁਰਦਾਸ ਜੀ ਨੇ 'ਸੋਇਨੀ' ਲਿਖਯਾ ਹੈ।

ਰਖਹਿ ਅਪਰ ਸਭਿ ਖੋਇ[1]। ਦੁਰਲਭ ਬਰਨ ਸੁ ਆਸ਼੍ਰਮ* ਧਰਮ। ਨਹਿ ਤਜਿ ਸਕੈਂ ਸਹਤ ਜਗ ਸ਼ਰਮ[2]–॥੭॥ਇਮਿ ਉਰ ਤਰਕਤਿ ਹਟਿ ਸੋਰਹਨੋ ਅੰਤਰ ਗਯੋ ਨ ਦਰਸ਼ਨ ਲਹਨੋ। ਗਮਨਨੋ ਪੁਨ ਅਗਾਰੀ ਫੇਰ। ਲਿਯੋ ਸੰਗ ਮਹਿ ਸੰਗ[3] ਬਡੇਰ ॥ ੮ ॥ ਗੋਇੰਦਵਾਲ ਤਜਨੋ ਦੁਇ ਕੋਸ। ਜਾਇ ਕਰਨੋ ਡੇਰਾ ਸ਼੍ਰਮੁ ਹੋਸ[4]। ਖਾਨ ਪਾਨ ਕਰਿਕੈ ਜਬਿ ਸੋਯੋ।ਮਹਾਂ ਭਿਆਨਕ ਸੁਪਨੋ ਹੋਯੋ॥੯॥ ਦਾਰੁਨ ਰੂਪ ਕਾਲਕਾ ਹੇਰਿ।ਤ੍ਰਾਸ ਪਾਇ ਕਰਿ ਬੋਲਨੋ ਫੇਰ। 'ਹੇ ਮਾਤਾ! ਮੈਂ ਭਗਤ ਤੁਮਾਰਾ। ਕ੍ਰੂਰ ਜੋਗਨੀ ਮੁਹਿ ਪਰਵਾਰਾ[5]॥੧੦॥ਇਨ ਤੇ ਰੱਛਾ ਮੇਰੀ ਕਰੀਅਹਿ। ਨਹਿ [6]ਭੱਖਹਿਂ[7] ਸਗਰੀ ਨਿਰਵਰੀਅਹਿ। ਕੌਨ ਦੋਸ਼ ਮੋਰੋ ਅਸ ਜੋਵਾ।ਜਿਸ ਤੇ ਤ੍ਰਾਸਕ ਦਰਸ਼ਨ ਹੋਵਾ[8]॥੧੧॥ਸੁਪਨੇ ਮਹਿ ਤਿਸਕੋ ਸਮਝਾਯੋ। 'ਹੁਤੋ ਭਗਤ, ਤਬਿ ਦਰਸ਼ਨ ਪਾਯੋ। ਸਤਿਗੁਰ ਤੇ ਬੇਮੁਖ ਹੁਇ ਆਵਾ। ਯਾਂਤੇ ਤੋਹਿ ਤ੍ਰਾਸ ਦਰਸਾਵਾ ॥੧੨॥ ਮੋਹਿ† ਭਗਤਿ ਕਰਿਬੇ ਫਲ ਇਹੁ ਹੈ।ਸ਼ਰਧਾ ਯੁਤਿ ਗੁਰਦਰਸ਼ਨ ਲਹਿਹੈ।ਨਾਂਹਿ ਤਿ ਮੇਰੀ ਭਗਤਿ ਨ ਪਾਵੈ। ਗੁਰ ਤੇ ਬੇਮੁਖ ਹੁਇ ਦਰਸਾਵੈ' ॥ ੧੩ ॥ ਜਗਤ ਉਧਾਰਨ ਹਿਤ ਅਵਤਾਰ। ਭਗਤਿ ਰੂਪ ਹੁਇ ਰਹਤਿ ਉਦਾਰ। ਲਾਖਹੁੰ ਲੌਕ ਸੁਮਤਿ ਕੋ ਪਾਇਂ।ਸਿੱਖੀ ਮਾਰਗ ਕੋ ਪ੍ਰਗਟਾਇਂ ॥ ੧੪ ॥ ਦੂਰੇ ਰਹੈਂ ਪ੍ਰਭੂ ਕੇ ਅਵਤਾਰ। ਹਟਿ‡ਅਬਿ ਮਿਲਹੁ ਭਰਮ ਨਿਰਵਾਰ'।ਸੁਨਿ ਸੁਪਨੇ ਮਹਿ ਬੰਦਨ ਕੀਨਿ। ਜਾਗਨੋ ਪੁਨ ਅਚਰਜ ਮਨ ਲੀਨਿ ॥ ੧੫ ॥ ਦੋਹਰਾ॥ ਭਈ ਭੋਰ ਉਠਿ ਕਰਿ ਹਟਨੋ ਦਰਸ਼ਨ ਗੁਰ ਕੀ ਪ੍ਰੀਤਿ।ਆਯਹੁ ਗੋਇੰਦਵਾਲ ਮਹਿ ਦਿਢ ਸ਼ਰਧਾ ਧਰਿ ਚੀਤਿ ॥੧੬॥ਚੌਪਈ॥ ਪ੍ਰਥਮ ਦੇਗ ਮਹਿ ਅਚਨੋ ਅਹਾਰਾ। ਪੁਨ ਗਮਨਨੋ ਜਹਿਂ ਸਤਿਗੁਰ ਦ੍ਵਾਰ॥ ਜਿਸਕੇ ਰਿਦੈ ਪ੍ਰੇਮ ਬਹੁ ਜਾਗਾ। ਜਾਗਨ ਲਗੀ ਭਾਲਕੇ ਭਾਗਾ॥੧੭॥ਦਰਸ਼ਨ ਕਰਨੋ ਜਾਇ ਕਰਿ ਜਬੈ। ਪ੍ਰੇਮ ਅਧੀਨ ਪਰਨੋ ਪਦ ਤਬੈ। ਸਤਿਗੁਰ ਨੇ ਬੂਝਨੋ 'ਦਿਜ!ਕਹੋ§। ਕਿਤ ਤੇ ਆਇ ਦਰਸ ਕੋ ਲਹੋ?¶'॥੧੮॥ ਸੁਨਿ ਖੇਡੇ ਨੇ ਸਰਬ ਬ੍ਰਿਤਾਂਤ। ਬਿਦਤ ਗੁਪਤ ਸਭਿ ਕਹਿ ਬਖਯਾਤ।'ਮਨ ਗਿਲਾਨ ਕਰਿਮੈਉਠਿ ਗਯੋ।ਦਾਰੁਨ ਦਰਸ ਕਾਲਿਕਾ ਭਯੋ

---

[1]ਗੁਰੂ ਵਿਚ ਹੀ ਪ੍ਰੇਮ ਰਖੇ (ਤੇ) ਹੋਰ ਸਭ ਕੁਛ ਗੁਆ ਲਵੇ। [2]ਲੋਕ ਲਾਜ। [3]ਆਪਣੇ ਨਾਲ ਲਿਆ ਸਾਥ। [4]ਥੱਕ ਕਰਕੇ। [5]ਭਯਾਨਕ ਜੋਗਨੀਆਂ ਨੇ ਮੈਨੂੰ ਘੇਰਿਆ ਹੈ। [6]ਖਾ ਨਾ ਲੈਣ। [7]ਜੋ ਗੁਰੂ ਤੋਂ ਬੇਮੁਖ ਹੋਕੇ ਮੇਰੇ ਦਰਸ਼ਨ ਨੂੰ ਆਵੇ ਉਹ ਮੇਰੀ ਭਗਤੀ ਨਾ ਪਾਵੇਗਾ।

*ਪਾ:–ਆਸ਼ਰਮ। †ਪਾ:–ਮੋਰ। ‡ਪਾ:–ਹੁਇ। §ਪਾ:–ਕਹਯੋ। ¶ਪਾ:–ਲਹਯੋ।

॥੧੯॥ਤੁਮਰੋ ਭੇਵ ਬਤਾਯੋ ਸਾਰੋ।ਹਟਿ ਆਯੋ ਮੈਂ ਸ਼ਰਨ ਤੁਹਾਰੇ*।ਅਬਿ ਮੇਰੇ ਪਰ ਜੇ ਤੁਮ ਦਯਾ।ਸੁਪਨੇ ਮਹਿੰ ਦੇਵੀ ਕਹਿ ਦਯਾ॥੨੦॥ਕੁਪਤ ਰੂਪ ਤਬਿ ਹੇਰਨ ਕਰਨੋ। ਸੁਨੇ ਬਾਕ ਜਿਸ ਕੇ ਮੈਂ ਮੁਰਨੋ। ਸੋ ਸਰੂਪ ਜਗਮਾਤ ਮਹਾਂ-ਥਰ। ਭਈ ਕਿ ਨਹੀਂ ਪ੍ਰਸੰਨ ਮੋਹਿ ਪਰ॥੨੧॥ ਏਹੁ ਸੰਦੇਹੁ ਮਹਾਂ ਉਰ ਮੇਰੇ। ਮਿਟਹਿ ਨ ਬਿਨਾ ਭਗਵਤੀ ਹੇਰੇ। ਤੁਮ ਸਮਰਥ ਸਭਿ ਰੀਤਿ ਮਹਾਂਨਾ। ਕ੍ਰਿਪਾ ਕਰਹੁ ਸੰਸੈ ਉਰ ਹਾਨਾ'॥੨੨॥ਸੁਨਿ ਸ਼੍ਰੀ ਸਤਿਗੁਰ ਬਿਕਸੇ ਭਾਖਨੋ। ਇਮਿ ਭੀ ਹੋਇ ਜਥਾ ਅਭਿਲਾਖਨੋ। ਸ਼ਕਤਿ ਨ ਅਸੁ ਜੋ ਦੁਰਗਾ ਹੇਰੈਂ[੨]। ਹੋਇ ਬਿਦਤ ਠਹਿਰੈਂ ਨ ਅਗੇਰੈਂ[੩]॥੨੩॥ਇਸ ਗਤਿਕੋ ਉਰਲੇਹੁ ਬਿਚਾਰੀ'। ਸੁਨਿ ਖੇਡੋ ਪੁਨਿ ਗਿਰਾ ਉਚਾਰੀ। 'ਕਰੁਨਾ ਕਰਹੁ ਦਿਖਾਵਹੁ ਮੋਹੀ। ਸਹੋਂ ਸਕਲ ਹੀ ਜਸ ਗਤਿ ਹੋਹੀ[੪]'॥੨੪॥ਸ਼੍ਰੀ ਪ੍ਰਭੁ ਬੱਲੂ ਸੰਗ ਬਖਾਨਾ।'ਇਸ ਕੋ ਗਹਹੁ ਪਾਨ ਮਹਿ ਪਾਨਾ। ਅਬਿ ਲੈ ਜਾਹੁ ਬੀਚ ਚੌਬਾਰੇ। ਜਗ ਮਾਤਾ ਕੋ ਦਰਸ ਨਿਹਾਰੇ' ॥੨੫॥ ਸੁਨਿ ਆਗਯਾ ਬੱਲੂ ਗਹਿ ਕਰ ਕੋ। ਅੰਤਰ ਜਾਇ ਦਿਖਾਯਹੁ ਘਰ ਕੋ। ਦੇਖਨੋ ਦਿਪਤਿ ਤੇਜ ਰਵਿ ਜੈਸਾ। ਅਸਤ੍ਰ ਸ਼ਸਤ੍ਰ ਤੇ ਜੁਭਤਿ[੫]ਵਿਸ਼ੇਸ਼ਾ ॥ ੨੬ ॥ ਅਸ਼ਟਭੁਜੀ ਜਬਿ ਦੇਖਨ ਕਰੀ। ਦਿਜਬਰ ਨੇ ਸੁਧਿ ਬੁਧਿ ਸਭਿ ਹਰੀ।ਵਯਾਕੁਲ ਹੋਇ ਧਰਨ ਗਿਰ ਪਰਨੋ।ਮੁਰਛਤਿ ਪਰਨੋ ਪ੍ਰਾਨ ਜਨੁ ਹਰਨੋ ॥੨੭॥ ਬੱਲੂ ਨੇ ਸੁਧਿ ਸਰਬ ਸੁਨਾਈ। ਗੁਰੂ ਕਹਨੋ 'ਲੈ ਆਉ ਉਠਾਈ'। ਤਿਨ ਬਲ ਕਰਿਕੇ ਤਾਂਹਿ ਉਠਾਵਾ। ਆਨਿ ਪ੍ਰਭੂ ਕੇ ਪਾਇਨ ਪਾਵਾ॥੨੮॥ਪਿਖਿ ਸ਼੍ਰੀ ਅਮਰਦਾਸ ਤਿਸ ਕਾਲਾ। ਗਹਿ ਕੈ ਚਿਬੁਕ[੬] ਉਠਾਇ ਬਿਠਾਲਾ। ਮਨਹੁ ਮ੍ਰਿਤਕ ਭਾ ਪੁਨਹਿ ਜਿਵਾਯੋ। ਖੁਲ੍ਹੇ ਨੇਤ੍ਰ ਗੁਰ ਦਰਸ਼ਨ ਪਾਯੋ ॥੨੯॥ ਦੇਖਿ ਪ੍ਰਭਾਵ ਚਕਿਤ[੭]ਚਿਤ ਰਹਨੋ। ਕਰ ਜੋਰਤਿ ਗੁਰ ਸੋਂ ਬਚ ਕਹਨੋ।'ਦੇਹੁ ਸ਼ਰਨ,ਕਰੀਅਹਿ ਨਿਜ ਦਾਸੁ।ਬਨੋਂ ਕ੍ਰਿਤਾਰਥ ਪੁਰਹੁ ਆਸ' ॥੩੦॥ ਬਿਕਸੇ ਸਤਿਗੁਰ ਬਹੁਰ ਉਚਾਰਾ। 'ਸੁਨਿ ਖੇਡਾ ਤੂੰ ਦਾਸ ਹਮਾਰਾ। ਕਰਹੁ ਸਦਾ ਦੇਵੀ ਕੀ ਸੇਵਾ[੮]।ਜਪ[੯]ਸਤਿਨਾਮ ਮੰਤ੍ਰ ਗੁਰ

[੧](ਦੇਵੀ ਨੇ)। [੨]ਤੇਰੇ ਵਿਚ ਐਸੀ ਤਾਕਤ ਨਹੀਂ ਜੋ ਦੇਵੀ ਦੇਖ ਸਕੇਂ । [੩]ਜੇ ਪ੍ਰਗਟ ਹੋਈ ਤਾਂ ਅਗੇ ਨ ਠਹਿਰ ਸਕੇਂਗਾ। [੪]ਸਹਾਰਾਂਗਾ ਜੈਸੀ ਦਸ਼ਾ ਹੋਵੇਗੀ। [੫]ਅਸਤ੍ਰ (=ਜੋ ਸ਼ਸਤ੍ਰ ਮੰਤ੍ਰ ਨਾਲ ਚਲਦੇ ਹਨ ਅਥਵਾ ਹੱਥੋਂ ਛਡਣ ਵਾਲੇ ਸ਼ਸਤ੍ਰ ਜੈਸੇ ਚੱਕਰ ਗੋਪੀਆ) ਤੇ ਸ਼ਸਤ੍ਰ (=ਜੋ ਹੱਥ ਨਾਲ ਚਲਦੇ ਹਨ) ਨਾਲ ਸ਼ੋਭਦੀ ਹੈ । [੬]ਠੋਡੀ ਤੋਂ । [੭]ਹੈਰਾਨ । [੮]ਦੇਵੀ ਦੀ ਸੇਵਾ (ਪਿੱਛੇ) ਸਦਾ ਕਰਦਾ ਰਹਿਆ ਹੈਂ (ਤੂੰ)। [੯](ਹੁਣ ਤੋਂ) ਜਪ"""""। *ਪਾ:—ਤੁਮਹਿ ਨਿਹਾਰੇ।

[†ਇਸ ਨਿਸ਼ਾਨ ਦੀ ਤੁਸ ਦੇਖੋ ਅਗਲੇ ਪੰਨੇ ਦੇ ਹੇਠਾਂ]

ਦੇਵਾ॥੩੧॥ਮਿਲਹਿ ਜੁ ਤੋਹਿ ਦੇਹੁ ਉਪਦੇਸ਼ਾ।ਸਿੱਖੀ ਕੋ ਬਿਸਤਾਰਬਿਸ਼ੇਸ਼ਾ।' ਇਮਿ ਕਹਿ ਕ੍ਰਿਪਾ ਦ੍ਰਿਸ਼ਟਿ ਸੋਂ ਹੇਰਾ। ਉਪਜਜੋ ਬ੍ਰਹਮ ਗਜਾਨ ਤਿਸ ਬੇਰਾ ॥੩੨॥ ਕਰਿ ਅਜ਼ਮਤ ਜੁਤਿ ਦੀਨ ਬਿਦਾਈ। ਰਾਮ ਨਾਮ ਕੀ ਉਰ ਲਿਵਲਾਈ। ਭੁਗਤਿ ਮੁਕਤਿ ਲੈ ਘਰ ਕੋ ਗਯੋ। ਨਰ ਅਨੇਕ ਕੋ ਸੇਕਰ ਹਯੋ॥੩੩॥ਜਿਨ ਜਿਨ ਸੈਗਤਿ ਤਿਸਕੀ ਕੀਨਿ।ਤਿਨਹੁੰ ਨਹੀਂ ਜਮੁ ਕੋ ਦੁਖ ਲੀਨਿ। ਸਤਿਗੁਰ ਕੀ ਸਿੱਖੀ ਬਿਰਧਾਈ[1]। ਦਰਸ਼ਨ ਪਰਸਹਿ ਕਥਿ ਕਥਿ ਆਈ॥੩੪॥ਜਿਸਪਰ ਦ੍ਰਿਸ਼ਟਿ ਕ੍ਰਿਪਾਕੀ ਕਰੈਂ।ਨਿਜ ਕੁਟੰਬ ਜੁਤਿ ਭਉਜਲ ਤਰੈਂ। ਜਿਮਿ ਗੋਂਦੇ ਗੁਰਅੰਗਦ ਪਾਸ। ਪੁਰਬ ਕਰੀ ਹੁਤੀ ਅਰਦਾਸ ॥੩੫॥ਗੋਇੰਦਵਾਲ ਬਿਸਾਲ ਬਸਾਯੋ।ਸੋ ਗੁਰ ਕੇ ਅਨੁਸਾਰਿ ਰਹਾਯੋ। ਆਰਬਲਾ ਤਿਸ ਪੁਰੀ ਭਈ।ਪ੍ਰਾਨ ਅੰਤ ਕਾਯਾਂ ਤਜਿਦਈ॥੩੬॥ਤਿਸਕੀ ਸੇਤਤਿ ਪਾਛੇ ਰਹੀ। ਤਿਨ ਮਤਿ ਗੁਰ ਅਨੁਸਰਨੀ ਨਹੀਂ[2]—ਚੌਧਰਤਾ ਹਮਰੀ—ਇਮਿ ਜਾਨੇ।—ਇਸ ਪੁਰਿ ਕੇ ਨਰ ਬਿਖੇ ਮਹਾਂਨੇ[3] ॥ ੩੭ ॥ ਸਗਰੋ ਨਗਰ ਹਮਾਰੋ ਅਹੈ।ਅਰਪੈਂ ਭੇਟ ਇਹਾਂ ਜੋ ਰਹੈਂ।ਸ਼੍ਰੀ ਗੁਰ ਕੋ ਘਰ ਅਹੈ ਬਿਸਾਲਾ। ਦੇਤਿ ਨਹੀਂ[4]ਸੋ ਕੁਛ ਕਿਸ ਕਾਲਾ॥੩੮॥ਆਵਤਿ ਇਨ ਕੇ ਦਰਬ ਬਡ਼ੇਰੇ। ਚਲਹਿ ਦੇਗ ਨਰ ਅਚਹਿੰ ਘਨੇਰੇ।ਉਚਿਤ ਅਬਹਿ ਇਨ ਤੇ ਧਨ ਲੀਜਹਿ

---

[1]ਵਧਾਈ। [2]ਤਿਨ੍ਹਾਂ ਦੀ ਮਤ ਗੁਰੂ ਜੀ ਦੇ ਅਨੁਸਾਰ ਨਹੀਂ ਸੀ ਰਹੀ। [3]ਵਿਚੋਂ (ਅਸੀਂ) ਵਡੇ ਹਾਂ। [4](ਸਾਨੂੰ) ਨਹੀਂ ਦੇਂਦੇ।

[illegible](ਪਿਛਲੇ ਪੈਰੇ ਦੀ ਟੂਕ)

†ਸ਼੍ਰੀ ਲਹਿਣਾ ਜੀ ਜਦ ਦੇਵੀ ਦਰਸ਼ਨਾਂ ਨੂੰ ਜਾਂਦੇ ਹੋਏ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਵਿਚ ਹਾਜ਼ਰ ਹੋਏ ਤਦ ਆਪ ਨੇ ਦੇਵੀ ਨੂੰ ਗੁਰੂ ਜੀ ਦੇ ਦਰਬਾਰ ਝਾੜੂ ਦੇਂਦਿਆਂ ਵੇਖਿਆ। ਇਸੇ ਅੰਸੂ ਦੇ ਅੰਕ ੧੩ ਵਿਚ ਆਪ ਦੇਵੀ ਨੇ ਕਿਹਾ ਹੈ ਕਿ ਇਹਦੀ ਭਗਤੀ ਦਾ ਫਲ ਇਹ ਹੁੰਦਾ ਹੈ ਕਿ ਭਗਤ ਨੂੰ ਸੱਚੇ ਗੁਰੂ ਦਾ ਮੇਲ ਹੋਜਾਂਦਾ ਹੈ। ਹੁਣ ਭੀ ਦੇਵੀ ਗੁਰੂ ਕੇ ਸੇਵਕ ਬੱਲੂ ਜੀ ਨੇ ਜਾ ਦਿਖਾਈ ਹੈ। ਇਸਤੋਂ ਪ੍ਰਗਟ ਹੈ ਕਿ ਗੁਰੂ ਸ਼ੀ ਦੇ ਅਸਥਾਨ ਤੇ ਜਿਸ ਦੇਵੀ ਦੇ ਦਰਸ਼ਨ ਇਸਨੂੰ ਕਰਾਏ ਗਏ ਸਨ, ਓਹ ਗੁਰੂ ਜੀ ਦੇ ਭੇਚੇ ਤੇ ਝਾੜੂ ਦੇਣ ਦੀ ਹੈਸੀਅਤ ਵਿਚ ਹੀ ਆਈ ਹੋਣੀ ਹੈ। ਜੇ ਕਦੀ ਇਸ਼ਟ ਰੂਪ ਵਿਚ ਆਈ ਹੁੰਦੀ ਤਦ ਗੁਰੂ ਜੀ ਆਪ ਜਾਂਦੇ ਆਪਣੇ ਨੌਕਰ ਨੂੰ ਦੇਵੀ ਦੇ ਦਰਸ਼ਨ ਕਰਾਉਣ ਨਾ ਭੇਜਦੇ, ਨੌਕਰ ਨੂੰ ਭੇਜਣਾ ਵੀ ਇਹ ਹੀ ਦੱਸਦਾ ਹੈ ਕਿ ਇਹ ਦੇਵੀ ਸਤਿਗੁਰਾਂ ਤੇ ਸ਼ਰਧਾ ਰਖਣ ਵਾਲੀ ਵਜਕਤੀ ਹੈ। ਗੁਰੂ ਜੀ ਉੱਚੇ ਹਨ।

। ਹੱਕ ਚੌਧਰਤਾ ਕੋ ਕਹਿ ਦੀਜਹਿ[1]॥੩੯॥ਪ੍ਰਥਮ ਆਮਦਨ ਧਨਕੀਬੋਰੀ[2]। ਅੰਬਿ ਚਹੁੰ ਦਿਸ਼ ਤੇ ਆਇ ਅਕੋਰੀ-। ਮਤਿ ਮਲੀਨ ਮਿੱਥਯਾ ਅਭਿ-ਮਾਨੀ।ਨਿਕਟ[3] ਗੁਰੂ ਨਹਿ ਮਹਿਮਾ ਜਾਨੀ॥੪੦॥ਤੀਰਥਬਾਸੀ ਜਿਮ ਨਰ ਹੋਵਹਿ।ਨਹੀ ਮਹਾਤਮ ਤਿਨਕੋ[4]ਜੋਵਹਿ।ਨਹਿ ਸ਼ਰਧਾਸੋਂ ਦੇਹਿ ਸ਼ਨਾਨਹਿ। ਨਿਸਦਿਨ ਮੁਹ ਅਵੱਗਯਾ ਠਾਨਹਿ॥੪੧॥ ਜਾਹਿ ਦੂਰ ਤੇ ਸਾਦਰ ਮੱਜਹਿ[5] ਸ਼ੁਭਫਲ ਪ੍ਰਾਪਤਿ ਕਲਮਲ ਭੱਜਹਿ। ਤਿਮਿ ਇਹੁ ਮੂਰਖ ਰਿਦੇ ਮਲੀਨੇ। ਗੁਰੂ ਮਹਾਤਮ ਨਹਿ ਮਨ ਚੀਨੇ॥੪੨॥ ਲਗੇ ਅਵੱਗਯਾ ਕਰਨ ਕੁਚਾਲੀ। ਹੈਂਕਾਰੀ, ਦੁਰਮਤੀ,ਕੁਚਾਲੀ। ਸਤਿਗੁਰ ਨਿਕਟ ਜਾਇ ਕਰਿ ਬੈਸੇ। ਧਰੈ ਲੋਭ ਬੋਲੈ ਭਰਿ ਐਸੇ॥੪੩॥"ਹਮਰੇ ਨਗਰ ਬਾਸ ਜੋ ਕੀਜੈ।ਕੁਛ ਸਿਰਦਾਰੀ ਕੋ[6]ਹਮ ਦੀਜੈ। ਅਪਰ ਸਰਬ ਹੀ ਮਾਨਹਿ ਆਨ[7]।ਜਥਾ ਜੋਗ ਦੇਵਹਿ ਘਰ ਆਨਿ[8]॥੪੪॥ਬਹੁ ਸੈਮਤ ਬੀਤੇ ਭ੍ਰਮ ਰਹੋ।ਅਨਿਕ ਉਪਾਇਨ ਜਗ ਤੇ ਲਹੋ। ਪੂਰਬ ਅਲਪ ਹੁਤੀ ਗੁਜਰਾਨ।ਅਬਿ ਮਾਨਹਿ ਬਹੁ ਆਨ ਜਹਾਨ[9]॥੪੫॥ ਅੰਤਮੰਦਨ ਤੇ ਸੁਨਿ ਗਤਿਦਾਨੀ।ਸਹਿਜ ਸੁਭਾਇਕ ਬੋਲੇ ਬਾਨੀ।"ਲੰਗਰ ਬਿਖੈ ਗਮਨਿ ਕਰਿ ਜਾਵਹੁ। ਜਿਤੋ ਅੰਨ ਚਾਹਹੁ ਤਹਿੰ ਖਾਵਹੁ॥੪੬॥ਦੇਸ਼ ਬਿਦੇਸ਼ੀ ਸੰਗਤਿ ਸਾਰੀ। ਚਲਹਿ ਦੇਗ ਤਹਿੰ ਅਚਹਿ ਅਹਾਰੀ। ਹਟਕਾਰ ਨ ਕਿਸਕੀ ਤਿਸ ਥਾਨ*।ਛੁਧਿਤ ਕਰਤਿ ਸਭਿ ਭੋਜਨ ਖਾਨ॥੪੭॥ਸੋ ਜਾਨਹੁ ਸ਼ਰਧੈਸ ਹਮਾਰਾ।ਅਹੈ ਸ਼ਰੀਬੰਨਿ ਕੋਰਿ ਗੁਜ਼ਾਰਾ। ਪਿਤਾ ਤਿਹਾਰੇ ਕਛੂ ਨ ਲਾਹਾ।ਧਰੇ ਲੋਭ ਆਏ[10]ਹਮ ਪਾਹਾ॥੪੮॥ ਧਨਕੋ ਸੰਚਨਿ ਹਮਰੇ ਨਾਂਹਨਿ[11]। ਅੰਨ ਆਦਿ ਵਸਤੂ ਘਰ ਮਾਂਹਿ ਨ।ਜੋ ਤੁਮ ਕੋ ਹਮ ਦੇਹਿੰ ਨਿਕਾਸ। ਸੋ ਨਹਿੰ ਰਾਖਹਿ ਕਛੂ ਅਵਾਸ" ॥੪੯॥ ਸੁਨਿ ਗੋਂਦੇ ਸੁਤ ਬਾਕ ਬਖਾਨੋ। "ਹਮ ਤੋ ਲੇਨਿ ਦਰਬ ਕੋ ਠਾਨੋ।ਅਪਰ ਵਸਤੂ ਹਮ ਲੇਤਿ ਨ ਕੋਈ। ਧਨ ਦੀਜਹਿ ਕਰ ਧਾਰੈਂ ਸੋਈ[12]॥੫੦॥ਸਦਨ ਆਪਨੇ ਅਚਹਿੰ[13]ਅਹਾਰਾ।ਅੰਨ ਖਰੀਦਹਿੰ ਮੋਲ ਬਜਾਰਾ।ਤੁਮਰੇ ਨਿਕਟ ਕਮੀ ਨਹਿ ਕੋਊ। ਸੰਗਤਿ ਰਹੈ ਭੀਰ ਕਰਿ

---

[1]ਜਣਾ ਦੇਈਏ। [2](ਗੁਰੂ ਜੀ ਨੂੰ)ਥੋੜ੍ਹੀ ਸੀ। [3]ਨੇੜੇ (ਰਹਿਕੇ ਭੀ)। [4]ਤੀਰਥਾਂ ਦਾ। [5](ਜੋ) ਦੂਰੋਂ ਜਾਂਦੇ ਹਨ ਆਦਰ ਨਾਲ ਇਸ਼ਨਾਨ ਕਰਦੇ ਹਨ। [6]ਚੌਧਰੀ ਪਨੇ ਦਾ। [7]ਦੀਨਾ [8]ਆਕੇ। [9](ਤੁਸੀਂ) ਆਏ ਹੋ। [10]ਧਨ ਕੋਈ ਇਕੱਠਾ ਨਹੀਂ ਸਾਡੇ। [11]ਧਨ ਦਿਓ, ਇਹੋ ਸਾਡਾ ਕਰ ਹੈ। (ਅ) ਧਨ ਦਿਉ ਇਹੋ ਲਵਾਂਗੇ [ਕਰ ਧਾਰਨਾ=ਲੈਣਾ]। [12]ਖਾਵਾਂਗੇ।

*ਪਾ:-ਨਹਿ ਹਟਕਾਰ ਕਿਸੀ ਤਿਸ ਥਾਨ।

ਸੌਉ॥੫੧॥ਨਿਤਿ ਪ੍ਰਤਿ ਆਨਹਿੰ ਦਰਬ ਉਦਾਰਾ। ਦੂਰ ਦੂਰ ਕੇ ਨਰ ਬਹੁ ਬਾਰਾ।ਸ਼ਰਧਾ ਧਰਹਿੰ ਨਿਵਾਵਹਿੰ ਸੀਸ।ਕੇਤਿਕ ਆਵਤਿ ਨਿਕਟ ਮਹੀਸ[1] ॥ ੫੨ ॥ ਆਇ ਉਪਾਇਨ ਅਨਿਕ ਪ੍ਰਕਾਰਾ। ਤਿਨ ਮਹਿ ਤੇ ਦਿਹੁ ਹੱਕ ਹਮਾਰਾ[2]।ਸੁਨਿ ਸ਼੍ਰੀਅਮਰਿ ਕਹਯੋ ਤਿਨਿ ਫੇਰਾ[3]ਧਨਕੋ ਲੋਭ ਕਰਤਿਹੋ ਢੇਰ ॥੫੩॥ ਗੁਰ ਕੇ ਸਦਨ ਮਿਲੈਗੀ ਦੇਗ। ਅਵਰ ਲੋਭ ਤਜਾਗਹੁ ਤੁਮ ਬੇਗ। ਕਾਹੇ ਤ੍ਰਿਸ਼ਨਾ ਅਧਿਕ ਕਰਤਿ ਹੋ।ਹਮ ਸੋਂ ਧਨ ਕੇ ਹੇਤੁ ਅਰਤਿ ਹੋ[4]॥੫੪॥ ਐਸੇ ਬਹੁਤ ਭਈ ਤਕਰਾਰ।ਓੜਕ ਦੁਸ਼ਟ ਕਰਤਿ ਭੇ ਰਾਰ[5]।ਕਹਤਿ ਭਏ [6]ਹਮ ਦਿੱਲੀ ਜਾਵਹਿੰ।ਕਰਿ ਫਰਯਾਦ ਤੁਮ ਤੇ ਧਨ ਪਾਵਹਿੰ' ॥੫੫॥ ਸਤਿਗੁਰ ਕਹਯੋ[7]ਖੁਸ਼ੀ ਸੋ ਕਰੋ। ਹਮ ਤੇ ਧਨ ਕੀ ਆਸ ਨ ਧਰੋ'।ਗਏ ਸਦਨ ਉਠਿ ਮਤਾ ਪਕਾਯੋ।ਦਿੱਲੀ ਜਾਇ ਕਲੇਕ ਸੁ ਪਾਯੋ ॥੫੬॥ ਚਵਗੱਤੇ ਆਗੇ ਫਰਿਆਦ।ਮੂਰਖ ਕਰਤਿ ਭਏ ਬਹੁ ਬਾਦ।ਏਕਪਠਾਨ ਗੁਰੂ ਕਾ ਦਾਸ।ਸਭਾ ਮੱਧ ਚਵਗੱਤੇ ਪਾਸ ॥ ੫੭ ॥ ਸਰਬ ਭੇਦ ਪ੍ਰਗਟਾਵਤਿ ਭਯੋ। ਦੁਸ਼ਟਨ ਕੋ ਝੂਠਾ ਤਿਨ ਕਯੋ।ਲਗੀ ਹੋਨਿ ਤਿਨ ਪਰ ਬਹੁ ਮਾਰ।ਧੱਕੇ ਦੈ ਕਾਢੇ ਦਰਬਾਰ॥ ੫੮॥ ਬਹੁਤ ਦੁਖੀ ਸਭਿ ਸੋਜ[8] ਗਵਾਈ। ਘਰ ਆਵਤਿ ਲੱਜਾ ਬਹੁ ਪਾਈ। ਰੁਲ ਮਰ ਗਏ ਜੁ* ਆਏ ਫੇਰ। ਦੁਖੀ ਭਏ ਜਮੁ ਮਾਰੇ ਘੇਰ ॥੫੯॥ ਏਹੁ ਬ੍ਰਿਤਾਂਤ ਸਭਿਨਿ ਸੁਨਿ ਪਾਯੋ।[9]ਦੁਸ਼ਟਨਿ ਕੋ ਪ੍ਰਭੁ ਦੰਡ ਦਿਵਾਯੋ'।ਸ਼੍ਰੀ ਗੁਰ ਰਾਮਦਾਸ ਪ੍ਰਭੁ ਸ੍ਵਾਮੀ।ਕ੍ਰਿਪਾਸਿੰਧੁ ਸਭਿ ਅੰਤਰਜਾਮੀ॥੬੦॥ਤਾਂਹਿਸਮੈਂ ਗੁਰ ਸੇਵ ਮਝਾਰਾ। ਤਤਪਰ ਰਹਤਿ ਹੁਤੇ ਦਰਬਾਰਾ। ਗਉੜੀ ਰਾਗ ਵਾਰ ਕੇ ਅੰਤਰ। ਇਸ ਪਰਿਥਾਇ ਸ਼ਲੋਕ ਸੁਤੰਤਰ[10] ॥੬੧ ॥ ਉਚਰਤਿ ਭਏ ਭਲੋ ਚਿਤ ਲਾਇ। ਜੋ ਗੁਰ ਕੀ ਮਹਿਮਾ ਪ੍ਰਗਟਾਇ। ਸੁਨਹੁ ਸਿੱਖ ਚਿਤ ਕਰਿ ਸਵਧਾਨ। ਸ਼੍ਰੀ ਸਤਿਗੁਰੂ ਜੁ ਕੀਨ ਬਖਾਨ ॥੬੨॥

ਸਲੋਕੁ ਮਃ ੪ ॥

ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ[6] ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥ ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹੰ ਪੜਿ ਸਗਵੀ[7] ਮਲੁ ਲਾਇ ਮਨਮੁਖੁ ਆਇਆ ॥ ਪਰਾਈ ਸੇ ਨਿੰਦਾ ਚੁਗਲੀ ਨੋ ਵੇਮੁਖੁ ਕਰਿਕੈ ਭੇਜਿਆ ਓਥੈ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥ ਤੜ[8] ਸੁਣਿਆ ਸਭਤੁ ਜਗਤ ਵਿਚਿ ਭਾਈ

---

[1]ਰਾਜੇ (ਭੀ)। [2]ਅਸਾਡੇ ਹੋ। [3]ਬਗਾੜਾ ਕਰਨ ਲਗ ਪਏ। [4]ਸਮਿੱਗ੍ਰੀ। [5]ਆਪਣੀ ਇੱਛਾ ਅਨੁਸਾਰ। [6]ਗੋਦੜਾ। [7]ਰੰਦਗੀ। [8]ਜਿਉਂ ਕੀ ਤਿਉਂ, ਉਲਟੀ, ਬਹੁਤ। [9]ਛੇਤੀ। *ਪਾ:-ਨਾ।

ਵੈਮੁਖੁ ਸਣੈ ਨਢਰੈ ਪਉਲੀਂ[1] ਪਉਦੀ ਫਾਵਾ ਹੋਇਕੈ ਉਠਿ ਘਰਿ ਆਇਆ ॥ ਅਰੋ ਸੰਗਤੀ ਕੁੜਮੀ ਵੈਮੁਖੁ ਰਲਣਾ ਨ ਮਿਲੈ ਤਾ ਵਹੁਟੀ ਛਤੀਜਾਂ ਫਿਰਿ ਆਣਿ ਘਰਿ ਪਾਇਆ ॥ ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੈ ਤਿਹਾਇਆ ॥ ਧਨੁ ਧਨੁ ਸੁਆਮੀ ਕਰਤਾ ਪੁਰਖੁਹੈਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ। ਸੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ।ਏਹੁ ਅਖਰੁਤਿਲਿ ਆਖਿਆ ਜਿਨਿ ਜਗਤੁ ਸਭ ਉਪਾਇਆ ॥੧॥

ਚੌਪਈ॥ਰਹਿ ਗਯੋ ਬਾਲਕ ਏਕ ਪਿਛਾਰੀ। ਗੋਂਦੇ ਕੀ ਤ੍ਰਿਯ ਗੁਰੂ ਅਗਾਰੀ। ਪਹੁਤਾਵਤਿ ਕਰ ਜੋਰਿ ਬਖਾਨੀ।'ਇਹ ਸਭਿ ਮੰਦ,ਨਮਹਿਮਾ ਜਾਨੀ॥੬੩॥ ਤੁਮ ਪ੍ਰਤਾਪ ਤੇ ਇਹੁ ਸਭਿ ਹੋਏ। ਕਰੀ ਅਵੱਗਜਾ ਤੁਮ ਸਭਿ ਖੋਏ[2]। ਰਹਜੋ ਬਾਲ ਇਹੁ ਅਬਹਿ ਪਿਛਾਰੀ*। ਰਾਖਹੁ ਕ੍ਰਿਪਾ ਕਰਹੁ ਸੁਖਕਾਰੀ ! ॥੬੪॥ ਤਿਨਹੁ ਕਰਜੋ ਜਸੁ, ਤਸੁ ਫਲ ਪਾਯੋ। ਅਬ ਰਾਵਰਿ ਕੀ ਸ਼ਰਨੀ ਆਯੋ। ਸੰਤ ਪ੍ਰਸੰਨ ਸਦਾ ਉਪਕਾਰੀ।ਕਰਹਿੰ ਬੁਰੇ ਕੋ ਭਲਾ ਬਿਚਾਰੀ'॥੬੫॥ ਸੁਨਿ ਪ੍ਰਭੁ ਨੇ ਕਰੁਨਾ ਕਰਿ ਰਾਖਜੋ। 'ਇਸ ਤੇ ਬੀਸ ਬ੍ਰਿਧੈ' ਤਬਿ ਭਾਖਜੋ। ਭਈ ਪ੍ਰਸੰਨ ਸੁ ਗ੍ਰਿਹ ਕੋ ਗਈ। ਕਰੀ ਅਵੱਗਜਾ ਸੋ ਬਖਸ਼ਈ ॥ ੬੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਗੋਂਦੇ ਸੁਤ' ਪ੍ਰਸੰਗ ਬਰਨਨੰ ਨਾਮ ਏਕ ਬਸ਼ਟੀ ਅੰਸੂ ॥੬੧॥

੬੨. [ਵਿੱਦ੍ਯਾਭਿਮਾਨੀ ਬੇਨੀ ਪੰਡਤ ਨਿਸਤਾਰਾ। ਫਿਰਜਾ,ਕਟਾਰਾ ਪ੍ਰਤਿ ਆਗਜਾ]

ਦੋਹਰਾ। ਇਕ ਪੰਡਤਿ ਬੇਨੀ[3]ਹੁਤੋ ਬਿੱਦ੍ਯਾ ਬਿਖੈ ਪ੍ਰਬੀਨਾਨਜਾਇ ਸ਼ਾਸਤ੍ਰ ਤੇ ਆਦਿ ਜੋ ਰਸਨਾ ਅੱਗ੍ਰ ਸੁ ਕੀਨ[4] ॥੧॥ ਚੌਪਈ ॥ ਦੇਸ਼ ਬਿਦੇਸ਼ਨ ਬਿਖੈ ਹਮੇਸ਼। ਬਿਚਰਤਿ ਬਿੱਦ੍ਯਾ ਮਾਨ ਬਿਸ਼ੇਸ਼। ਜਹਾਂ ਪਠਤਿ ਵਿੱਦ੍ਯਾ[5] ਸੁਨਿ ਲੇਹਾਤਹਿੰ ਪਹੁੰਚੈ ਚਰਚਾ ਹਿਤ ਏਹੁ† ॥੨॥ ਲੋਕ ਬ੍ਰਿੰਦ ਮਹਿੰ ਲਿਖੈ ਪ੍ਰਥਮ ਇਮਿ[6]‡।'ਹੋਇਪਰਾਜੈ ਚਰਚਾਮਹਿੰ ਕਿਮ'। ਤਿਸਕੇ ਪੁਸਤਕ ਛੀਨੈ ਸਾਰੇ। ਜੀਤਨਿ ਹਾਰੋ ਲੇਹਿ ਸੰਭਾਰੇ[7]॥੩॥ਲੋਕ ਮਿਲਹਿੰ ਬਹੁ ਚਰਚਾ ਮਾਂਹਿ। ਸੁਨੈ

---

[1]ਛਿੱਤਰ। [2]ਤੁਹ ਭੀ ਅਵੱਗਜਾ ਕਰਕੈ ਸਭ ਕੁਛ ਗੁਆ ਲਿਆ ਨੇ। [3]ਇਕ ਪੰਡਤ ਦਾ ਨਾਮ। [4]ਭਾਵ ਯਾਦ ਕੀਤੇ ਸਨ। [5]ਵਿਦਜਾ ਪੜ੍ਹਿਆ ਹੋਇਆ। [6]ਲੋਕਾਂ ਵਿਚ ਪਹਿਲੇ ਲਿਖਕੇ (ਲਾ ਦੇਂਦਾ ਸੀ) ਭਾਵ ਇਸ਼ਤਿਹਾਰ ਦੇ ਦੇਂਦਾ ਸੀ। [7](ਜੇ) ਚਰਚਾ ਵਿਚ ਕਿਸੇ ਤਰ੍ਹਾਂ(ਕੋਈ) ਹਾਰ ਜਾਵੇਗਾ ਤਾਂ। [8]ਜਿੱਤਣ ਵਾਲਾ ਉਨ੍ਹਾਂ ਪੋਥੀਆਂ ਨੂੰ ਸੰਭਾਲ ਲਵੇਗਾ।

*ਪਾ:—ਰਹਿ ਗਜੋ ਬਾਲਕ ਏਕ ਪਿਛਾਰੀ। †ਪਾ:—ਦੇਹ।

‡ਪ:—ਜਹਾਂ ਜਾਇ ਤਹਿੰ ਲਿਖੈ ਪ੍ਰਥਮ ਇਮ।

ਸਰਬ ਹੀ ਰਿਦੇ ਉਮਾਹਿ।ਬੇਨੀ ਪੰਡਤ ਜੀਤਹਿ ਜਬਿਹੂੰ। ਦਿਜ ਤੇ ਪੁਸਤਕ ਛੀਨਹਿ ਸਭਿਹੂੰ॥੪॥ ਸੁਨਹਿੰ ਧਨੀ ਨਰ ਧਨ ਅਰਪਾਵਹਿੰ । ਬਹੁ ਕੀਰਤਿ ਕੋ ਕਹੈਂ ਸੁਨਾਵਹਿੰ।ਇਸ ਬਿਧਿ ਬਹੁਤੇ ਨਗਰ ਮਝਾਰਾ । ਫਿਰਤਿ ਲਦਾਯੋ ਪੁਸਤਕ ਭਾਰ॥੫॥ਉਸ਼ਟਰ[1]ਏਕ ਲਯੋ ਸੰਗ ਫਿਰਿਹੀ।ਯਾਂ ਤੇ ਬਹੁ ਹੈਕਾਰ ਸੁ ਧਰਿਹੀ । ਬਿੱਦਜ਼ਾਅਰਥੀ ਪਠਿਬੇ ਕਾਰਨ । ਫਿਰਹਿੰ ਸੰਗ ਬਹੁ ਕਰਤਿ ਬਿਚਾਰਨ ॥ ੬ ॥--ਮੈਂ ਦਿਗਬਿਜੈ ਕਰੌਂ ਛਿਤਿ ਫਿਰਿਕੈ[2]। ਕੋ ਠਹਿਰਹਿ ਬਿਦਜ਼ਾ ਸੰਗ ਅਰਕੈ[3]?।ਮਮ ਸਮ ਅਪਰ ਨਹੀਂ ਜਗਕੋਇ--।ਇਮਿ ਹੈਕਾਰ ਰਿਦੇ ਭਰਿ ਸੋਇ॥੭॥ ਸਹਿਜ ਸੁਭਾਇਕ ਬਿਚਰਤਿ ਆਵਾ । ਡੇਰੋ ਗੋਇੰਦ-ਵਾਲ ਸੁ ਪਾਵਾਤਹਿੰ ਸਤਿਗੁਰ ਕੀ ਸੁਨਿਕੈ ਕੀਰਤਿ। ਬਹੁ ਨਿਰਮਲ ਸਭਿ ਜਗ ਬਿਸਤੀਰਤਿ[4]॥੮॥ਚਹਤਿ ਦੇਖਿਬੇ ਰਿਦੇ ਉਮਾਹੂੰ[5]। ਵਹਿਰ ਗੁਰੂ ਆਏ ਛਿਨ ਤਾਂਹੂ । ਸਥਿਤ ਬਾਪਿਕਾ ਨਿਕਟ ਸਥਾਨ। ਦਰਸਹਿੰ ਨਰ ਬੈਠੇ ਗੁਨ ਖਾਨਿ ॥ ੯ ॥ ਆਏ ਵਹਿਰ ਜਾਨਿ[6]ਮਨ ਮਾਂਹੀ। ਉਠਿ ਪੰਡਤਿ ਆਯੋ ਪ੍ਰਭੁ ਪਾਹੀ । ਸਾਦਰ ਸਤਿਗੁਰ ਨਿਕਟ ਬਿਠਾਯਹੁ । ਕੁਸ਼ਲ ਖੇਮ ਬੂਝੀ ਹਰਖਾ-ਯਹੁ ॥ ੧੦ ॥ ਤਬਿ ਸੰਗਤ ਬਹੁ ਦਰਸ਼ਨ ਕਰੈ। ਬੰਦਹਿ ਚਰਨ ਉਪਾਇਨ ਧਰੈ। ਚਿਤ ਬਾਂਛਤਿ ਸਤਿਗੁਰ ਤੇ ਪਾਵੈਂ । ਹਿਤ ਪ੍ਰਲੋਕ ਗਤਿ ਰਿਦੈ ਮਨਾਵੈਂ[7] ॥ ੧੧ ॥ ਬੇਨੀ ਪੰਡਤ ਦੇਖਿ ਸਭਿਨਿ ਕੋ । ਮਨ ਹੈਕਾਰਤਿ ਕਰਨੋ ਬਚਨ ਕੋ ।[8]ਤਪ, ਤੀਰਥ, ਬ੍ਰਤ, ਦਾਨ ਮਹਾਂਨਾਇੱਤਜ਼ਾਦਿਕ ਸ਼ੁਭ ਕਰਮ ਸੁਜਾਨਾ ॥ ੧੨ ॥ ਨਿਰਮਲ ਅੰਤਹਕਰਨ ਕਰੈਤੇ । ਤੌ ਮਾਨਵ ਸ਼ੁਭ ਗਤੀ ਲਹੈਤੋੜੁਮਰੇਪੰਥ ਬਿਖੈ ਇਹੁ ਨਾਂਹੀ। ਕੁਤੋ ਪਰਮਗਤਿ ਇਹੁਨਰ ਪਾਹੀਂ? ॥੧੩॥ਜੇ ਇਨ ਭਲਾ ਕਰਨ ਤੁਮ ਚਾਹੋ । ਅਸ ਉਪਦੇਸ਼ ਦੇਹੁ ਦੁਖ ਦਾਹੋ। ਤਪ ਆਦਿਕ ਮਹਿ ਜੋਰਹੁ ਇਨਕੋ । ਇਸ ਬਿਧਿ ਬਿਮਲ ਕਰਹੁ ਇਨ ਮਨ ਕੋ॥੧੪॥ ਉਪਦੇਸ਼ਹੁ ਸ਼ਾਸਤ੍ਰਨ ਕੋ ਮਤਿ ਜਿਮ । ਇਨ ਕੀ ਛੇਮ ਹੋਤਿ ਕਹੀਅਹਿ ਤਿਮ[9]। ਸੁਨਿ ਪੰਡਿਤ ਤੇ ਗੁਰੂ ਪ੍ਰਬੀਨ । ਹੈਕਾਰਤਿ ਕੋ ਉੱਤਰ ਦੀਨ॥੧੫॥[10]ਤਪ ਆਦਿਕ ਮਖ[11] ਕਰਿਬੇ ਕਰਮ । ਇਹ ਤੋ ਤੀਨ ਜੁਗਨ ਕੋ ਧਰਮ[12]।ਅਬਿ ਜੋ ਨਰ ਹੋਏ ਕਲਿ ਮਾਂਹੀ।ਕਿਸੁ ਕਰਨ ਕੀ ਸਮਰਥ ਨਾਂਹੀ॥

---

[1]ਊਠ । [2]ਸਭ ਤਰਫ ਫਤਹ ਕਰਾਂਗਾ ਪ੍ਰਿਥਵੀ ਤੇ ਫਿਰਕੇ । [3]ਵਿੱਦਜ਼ਾ ਵਿਚ (ਮੇਰੇ) ਨਾਲ ਅਰ ਕਰਕੇ । [4]ਜਗਤ ਵਿਚ ਫੈਲ ਰਹੀ ਸੀ । [5]ਚਾਹ ਕਰਕੇ । [6]ਬਾਹਰ ਆਏ ਜਾਣਕੇ । [7]ਪਰ-ਲੋਕ ਵਿਚ (ਸ਼ੁਭ) ਗਤੀ ਲਈ ਚਿੱਤੋਂ ਧਿਆਉਂਦੇ ਹਨ। [8]ਯੱਗ। [9]ਸਤਜੁਗ,ਤ੍ਰੇਤਾ, ਦੁਆਪੁਰਦਾ।

੧੬ ॥ ਬਿਨਾ ਅੰਨ ਤੇ ਪ੍ਰਾਨ ਬਿਨਾਸੈਂ[1]। ਕਿਮਿ ਤਪ ਕਰਹਿ ਜਾਇ ਬਨ-ਬਾਸੈਂ।ਦਰਬ ਨਹੀਂ ਅਰ ਬਲੁ ਕਛੁ ਨਾਂਹੀ।ਕਹਾਂ ਸ਼ਕਤਿ ਮਖ ਕਰਿਬੇਮਾਂਹੀ ॥੧੭॥ਕਰਮ ਕਾਂਡ ਮਹਿੰ ਜੇ ਅਬਿ ਲਾਗੈਂ*।ਕਿਮਿ ਹੁਇ ਆਵੈ ਸਭਿ ਦਿਨ ਭਾਗੈਂ[2]†। ਦੁਸਕਰ ਸੋਚ ਆਦਿ ਕੋ ਕਰਨੋ[3]।ਖਾਨ ਪਾਨ ਬਿਧਿ ਤੈਸੀ ਬਰਨੋ[4] ॥੧੮॥ਇਮਿ ਅਸ਼ਕਤਿ ਨਰ ਜਾਨਹੁ ਸਬੈ,। ਪ੍ਰਿਥਮ ਧਰਮ ਕਿਮਿ ਹੋਵਹਿ ਅਬੈ। ਤਿਨ ਕੋ ਕਰਤਨੋ ਸੁਖ ਦੁਖ ਪਾਵੈਂ। ਸੁਰਗ ਬਿਖੈ ਕਬਿ ਨਰਕ ਸਿਧਾਵੈਂ॥੧੯॥ਅਬਿਚਲ ਪਦਵੀ ਪਾਇ ਨ ਕੋਊ[5]।ਹੈਤਾ ਸਹਤ ਕਰਮਸ਼ੁਭ ਜੋਊ। ਖੇਦ ਬਹੁਤ ਫਲ ਥੋਰੋ ਪਾਇ। ਨਾਸ਼ਵੇਤ ਜੇ ਇਹੁ ਸਮੁਦਾਇ॥੨੦॥ ਅਬਿ ਕਲਜੁਗ ਕੋ ਸਮੋ ਸੁ ਆਵਾ। ਜਿਸਕੋ ਰਾਜ ਤਿਸੀ ਕੋ ਨਸਾਵਾ। ਤਪ ਆਦਿਕ ਸ਼ੁਭ ਕਰਮ ਮਹਾਨੇ।ਗੁਰ ਸੇਵਾ ਕੇ ਹੈ ਨ ਸਮਾਨੇ॥੨੧॥ਸੱਤਿਨਾਮ ਕੋ ਸਿਮਰਨ ਸਾਰ। ਭੁਕਤਿ ਮੁਕਤਿ ਦੇ ਮਹਿਦ ਉਦਾਰ। ਸਿਮਰਨ ਸ਼੍ਰਵਨ ਭਗਤਿ ਬਡਿਆਈ।ਇਸ ਸਮ ਕਲਿ[6] ਨਹਿੰ ਆਨ ਬਡਾਈ‡॥੨੨॥ਇਸ ਬਿਨ ਮੁਕਤਿ ਨ ਕੋਈ ਪਾਵੈ। ਜਨੋਂ ਸਿਕਤਾ[7] ਤੇ ਤੇਲ ਨ ਆਵੈ।ਤਪ ਬ੍ਰਤ ਆਦ੍ਰਿਕ ਜੇ ਆਚਾਰ। ਫੋਕਟ ਨਾਮ ਬਿਹੀਨ ਅਸਾਰ[8] ॥੨੩ ॥ ਔਰ ਕਹਾਂ ਲਗ ਕਹੌਂ ਬਨਾਈ।ਅਪਰ ਬਿਪਰਜੋ ਹੁਇ ਸਭਿ ਜਾਈ[9]।ਸਿਮਰਹਿ ਨਾਮ ਹਰਹਿ ਹੰਕਾਰ।ਕਰਮਨ ਮਹਿੰ ਇਹੁ ਬਧਹਿ ਉਦਾਰ[10]॥੨੪॥ਸੋ ਹੰਕਾਰ ਹੈ ਦੂਸ਼ਨ ਮੂਲ।ਗਤਿ ਕਾਂਖੀ ਧਾਰਹਿ ਨਹਿੰ ਭੂਲ[11]। ਤੁਮ ਬਿੱਦਜਾ ਪਢਿ ਗਹੀ ਮਸਾਲ।ਅਪਰਨ ਕਰਹੁ ਪ੍ਰਕਾਸ਼ ਬਿਸਾਲ॥੨੫॥ ਆਪ ਅੰਧੇਰੇ ਮਹਿੰ ਗਿਰ ਪਰੋ। ਔਰਨ ਕਹੋ–ਜਗਤ ਤੁਮ ਤਰੋ[12]। ਉਰ ਹੰਕਾਰ ਤੋਹਿ ਅਬਿ ਐਸੇ। ਬਿਜੈ ਤ੍ਰਿਲੋਕੀ ਠਾਨੀ ਜੈਸੇ॥੨੬॥ਮਨ ਨਹਿੰਜੀਤਨੋ ਸ਼ੱਤ੍ਰੂ ਬਿਸਾਲ॥ ਅਪਰ

---

[1]ਨਾਸ਼ ਹੋ ਜਾਂਦੇ ਹਨ। [2]ਕਿਵੇਂ (ਕਰਮ ਕਾਂਡ)ਹੋ ਆਵੇ, ਸਾਰਾ ਦਿਨ ਤਾਂ (ਉਪਜੀਵਕਾ ਮਗਰ) ਦੌੜਦਿਆਂ ਗੁਜ਼ਰ ਜਾਂਦਾ ਹੈ। (ਅ) ਓਹ ਸਾਰੇ ਦਿਨ ਭੱਜ ਗਏ ਹਨ ਭਾਵ ਗੁਜ਼ਰ ਗਏ ਹਨ। [3]ਕਠਨ ਹੈ ਪਵਿੱਤ੍ਰਤਾ ਆਦਿ ਦਾ ਕਰਨਾ। [4]ਭਾਵ ਪਵਿੱਤ੍ਰਤਾ ਨਾਲ ਕਰਨਾ(ਕਠਨ) ਕਹੀਦਾ ਹੈ। [5](ਕਰਮ ਕਾਂਡ ਨਾਲ) ਪੂਰਨ ਦਰਜਾ ਕੋਈ ਨਹੀਂ ਪਾ ਸਕਦਾ। [6]ਕਲਯੁਗ (ਵਿੱਚ)। [7]ਰੇਤ। [8]ਨਿਸ਼ਫਲ ਤੇ ਫੋਕੇ ਹਨ ਨਾਮ ਤੋਂ ਬਿਨਾਂ। [9]ਹੋਰ (ਕਰਮ ਆਦ)ਉਲਟੇ ਪੈਂਦੇ ਹਨ,ਭਾਵ ਹੰਕਾਰ ਵਧਾ ਕੇ ਜਨਮ ਮਰਨ ਦੇਂਦੇ ਹਨ। [10]ਇਹ (ਹੰਕਾਰ) ਵਧਦਾ ਹੈ ਬਹੁਤ। [11]ਮੁਕਤੀ ਦਾ ਚਾਹਵਾਨ ਭੁੱਲਕੇ (ਵੀ) ਨਾ ਧਰੇ। [12]ਹੋਰਨਾਂ ਨੂੰ ਕਹਿੰਦੇ ਹੋ ਤੁਸੀਂ ਜਗਤ ਤੋਂ ਤਰੋ। *ਪਾਃ–ਲਗੈਂ। †ਪਾਃ–ਭਗੈਂ। ‡ਪਾਃ–ਉਪਾਈ।

ਜੀਤਬੇ ਕਜ਼ਾ ਫਲ ਪਾਲਾ[੧]। ਸਿੱਖਨ ਹਜਾਰੋਂ ਤਰੇ ਹਮਾਰੇ। ਸੱਤਨਾਮ ਜਪ ਨਿਰਹੰਕਾਰੇ ॥ ੨੭ ॥ ਪੰਡਿਤ ਡੂਬੇ ਗਿਨਤੀ ਮਾਂਹੀਂ[੨]। ਉਰ ਹੰਕਾਰ ਧਾਰ ਬਹਿ ਜਾਹੀਂ[੩]। ਸੁਨਿ ਪੰਡਿਤ ਨੇ ਰਿਦੇ ਬਿਚਾਰਾ।–ਬਿੱਦਜ਼ਾ ਮਹਿੰ ਹੋਵਤਿ ਹੰਕਾਰ॥੨੮॥ ਨਿਰ ਹੰਕਾਰ ਪਰਮਪਦ[੪] ਪਾਵੈ। ਸੱਤਜ਼ਨਾਮ ਜਪ ਦੋਸ਼ ਨਸਾਵੈ[੫]। ਯਾਂਤੇ ਜਥਾ ਜੋਗ[੬] ਗੁਰ ਬਾਨੀ। ਮੈਂ ਪਾਵੌਂ ਕਛੁ ਹੁਇ ਨਿਰਮਾਨੀ[੭]–॥੨੯॥ਗੁਰ ਦਰਸ਼ਨ ਤੇ ਮਾਰਗ ਸੂਝਾ। ਭਯੋ ਦੀਨ ਉਪਦੇਸ਼ਹਿੰ ਬੂਝਾ। 'ਮੈਂ ਬਿੱਦਜ਼ਾ ਬਹੁ ਪਠੀ ਬਿਚਾਰੇ। ਤਜੋਂ ਤਜੋਂ ਮਮ ਉਰ ਬਧਜੋ ਹੰਕਾਰੇ॥੩੦॥ਯਾਂਤੇ ਹਰਿ ਕੀ ਭਗਤਿ ਨ ਹੋਈ। ਕਰਤਿ ਰਹਜੋ ਖਟਕਰਮ ਜਿ ਸੋਈ॥ਚਰਚਾ ਕਰਿ ਮਿਥਜ਼ਾ ਅਭਿਮਾਨੀ॥ ਸਤਿਸੰਗਤਿ ਪ੍ਰਭੁਗਤਿ ਨਹਿੰ ਜਾਨੀ॥੩੧॥ਤੁਮਰੇ ਬਚ ਪ੍ਰਤਾਪ ਮੈਂ ਜਾਨਜੋ[੮]ਆਪਨੋ ਰਿਦਾ ਦ੍ਵਤ[੯] ਪਹਿਚਾਨਜੋ। ਕਰੁਨਾ ਕਰਹੁ ਦੇਹੁ ਉਪਦੇਸ਼। ਕਾਟਹੁ ਮੇਰੇ ਮਹਾਂ ਕਲੇਸ਼॥੩੨॥ ਮਨ ਮਹਿੰ ਬਸ ਆਵਹਿ ਕਿਸ ਰੀਤਿ।ਕਾਮ ਕ੍ਰੋਧ ਹੰਕਾਰੀ ਨੀਤਿ। ਜਿਸ ਤੇ ਮੇਰੋ ਮਨ ਸੁਧਿ ਹੋਇ।ਕ੍ਰਿਪਾ ਕਰਹੁ ਸਿੱਖਜ਼ਾ ਦਿਹੁ ਸੋਇ' ॥੩੩॥ ਬੇਨੀ ਕੀ ਬਿਨਤੀ ਸੁਨਿ ਸ਼ੌਨ। ਬੋਲੇ ਸਤਿਗੁਰ ਕਰੁਨਾ ਭੌਨ। ਜਿਸ ਤੇ ਮਨ ਬਿਕਾਰ ਕਰਿ ਨਾਸ਼। ਭਯੋ ਬਿਸਾਲ ਸੁ ਰਿਦੇ ਪ੍ਰਕਾਸ਼* ॥੩੪॥ ਸ਼੍ਰੀ ਮੁਖਵਾਕ

ਮਲਾਰ ਮਹਲਾ ੩ ਘਰੁ ੨

੧ ਓ ਸਤਿਗੁਰਪ੍ਰਸਾਦਿ ॥

ਇਹੁ ਮਨ ਗਿਰਹੀ ਕਿ ਇਹੁ ਮਨੁ ਉਦਾਸੀ ॥ ਕਿ ਇਹੁ ਮਨੁ ਅਬਰਨੁ ਸਦਾ ਅਬਿਨਾਸੀ ॥ ੧ ॥ ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥ ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥ ੧ ॥ ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥ ਅਬਰੁ ਕਿ ਬਹੁਤਾ ਪੜਹਿ ਉਠਾਬਹਿ ਭਾਰੁ ॥ ੧ ॥ ਰਹਾਉ ॥ ਮਾਇਆ ਮਮਤਾ ਕਰਤੈ ਲਾਈ ॥ ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥ ਗੁਰ ਪਰਸਾਦੀ ਬੂਝਹੁ ਭਾਈ ॥ ਸਦਾ ਰਹਹੁ ਹਰਿ ਕੀ ਸਰਣਾਈ ॥ ੨ ॥ ਸੋ ਪੰਡਿਤੁ ਜੋ ਤਿਹਾਂ ਗੁਣਾਂ ਕੀ ਪੰਡ ਉਤਾਰੈ ॥ ਅਨੁਦਿਨੁ ਏਕੋ ਨਾਮੁ ਬਖਾਣੈ ॥ ਸਤਿਗੁਰ ਕੀ ਓਹੁ ਦੀਖਿਆ ਲੈਦਿ[੧੦] ॥ ਸਤਿਗੁਰ ਆਗੈ ਸੀਸੁ ਧਰੇਦਿ ॥ ਸਦਾ ਅਲਗੁ ਰਹੈ ਨਿਰਬਾਣੁ ॥ ਸੋ ਪੰਡਿਤੁ ਦਰਗਹ ਪਰਵਾਣੁ ॥ ੩ ॥ ਸਭਨਾ ਮਹਿ ਏਕੋ ਏਕੁ ਬਖਾਣੈ ॥

[੧]ਪਾ ਲਿਆ। [੨]ਸੋਚਾਂ ਵਿਚ। [੩]ਰਿਦੇ ਦੇ ਹੰਕਾਰ ਦੀ ਧਾਰਾ ਵਿਚ ਰੁੜ੍ਹ ਜਾਂਦੇ ਹਨ । [੪]ਆਤਮ ਪਦ ਨੂੰ। [੫]ਦੂਰ ਕਰ ਲੈਂਦਾ ਹੈ (ਪੁਰਸ਼)। [੬]ਯਥਾਰਥ ਹੈ। [੭]ਨਿਰਹੰਕਾਰ ਹੋਕੇ। [੮]ਜਾਣਿਆਂ ਹੈ (ਪਰਮੇਸ਼ੁਰ ਦਾ ਰਸਤਾ)। [੯]ਕੋਮਲ ਹੁੰਦਾ। [੧੦]ਨਾਮ ਲਵੇ। *ਪਾਃ–ਹੁਲਾਸ।

ਜਾਂ ਏਕੋ ਵੇਖੇ ਤਾਂ ਏਕੋ ਜਾਣੈ ॥ ਜਾਕਉ ਬਖਸੇ ਮੇਲੇ ਸੋਇ ॥ ਐਥੈ ਓਥੈ ਸਦਾ ਸੁਖੁ ਹੋਇ ॥ ੪ ॥ ਕਹਤ ਨਾਨਕੁ ਕਵਨ ਬਿਧਿ ਕਰੈ ਕਿਆ ਕੋਇ ॥ ਸੋਈ ਮੁਕਤਿ ਜਾਕਉ ਕਿਰਪਾ ਹੋਇ ॥ ਅਨਦਿਨੁ ਹਰਿ ਗੁਣ ਗਾਵੈ ਸੋਇ ॥ ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥ ੫ ॥ ੧॥੧੦॥

ਚੌਪਈ।ਸਹਤ ਅਰਥ ਕੋ ਸ਼ਬਦ ਬਖਾਨਾ।ਸੁਨਿ ਪੰਡਤ ਹਾਨਜੋ ਨਿਜ ਮਾਨਾ। ਮੁਨਸਬ ਹੋਇ[1]ਬਿਚਾਰਨ ਲਾਗਾ।–ਊਚਰਤਿ ਸੱਤਜ[2]–ਕਰਤਿ ਅਨੁਰਾਗਾ[3] ॥੪੫॥ ਕ੍ਰਿਪਾ ਦ੍ਰਿਸ਼ਟਿ ਪੁਨ ਗੁਰ ਨੇ ਕੀਨਸਿ। ਅੰਤਰ ਬ੍ਰਿਤੀ ਹੋਇ ਸੁਖ ਚੀਨਸਿ।ਜਨਮਜਨਮਕੋ ਸੁਪਤਿ ਜਗਾਯੋ। ਨਿਜ ਸਰੂਪ ਆਤਮ ਪ੍ਰਗਟਾਯੋ ॥੪੬॥ਬੈਠੇ ਲਗੀ ਸਮਾਧਿ ਅਡੋਲੈ। ਕਿਤਿਕ ਦੇਰ ਮਹਿੰ ਲੋਚਨ ਖੋਲੈ। ਦੇਖਿ ਅਵਸਥਾਗੁਰੂ ਸਰਾਹਨੋ।'ਪੰਡਤਿਭਏ ਧੰਨ,ਦੁਖ ਲਾਹਨੋ'॥੪੭॥ ਤਬਿਬੇਨੀ ਮਨ ਆਨੰਦ ਪਾਵਾ। ਸਤਿਗੁਰ ਸੁਜਸ ਅਨਿਕ ਬਿਧਿ ਗਾਵਾ। 'ਭਗਤਿ ਹੇਤਿ ਅਵਤਾਰ ਗੁਸਾਈਂ !। ਮਹਿਮਾ ਤੁਮਰੀ ਤੁਮ ਬਨਿ ਆਈ' ॥ ੪੮ ॥ ਕੇਤਿਕ ਦਿਨ ਸਤਿਗੁਰ ਕੇ ਪਾਸਾਰਹਨੋ ਪ੍ਰੀਤ ਧਰਿ ਤਜਿ ਸਭਿਆਸਾ।ਉਸ਼-ਟਰ ਭਾਰ ਜਿ ਪੁਸਤਕ ਬ੍ਰਿੰਦਾਸਰਿਤਾ ਬਿਖੇ ਬਹਾਇ ਬਿਲੰਦ ॥੪੯॥ਸਾਂਤਿ ਪਾਇ ਕਰਿ ਸੀਤਲ ਹੋਵਾਤਾਪ ਬਿਕਾਰਨਕੋ ਉਰ ਖੋਵਾ।ਬਿਦਾਭਯੋਰਹਿਕੈ ਚਿਰਕਾਲ। ਪੂਜ ਪੂਜ ਕਰਿ ਪਰਮ ਕ੍ਰਿਪਾਲ[4] ॥੫੦॥ ਸਿੱਖ ਹੁਤੇ ਦੁਇ ਫਿਰਨਾ ਕਟਾਰਾ।ਸੇਵਤਿ ਰਹੇ ਬਹੁਤ ਗੁਰਦ੍ਵਾਰਾ।ਇਕਦਿਨ ਤਿਨ ਕੋ ਦੇਖਿ ਗੁਸਾਈਂ।ਭਏ ਪ੍ਰਸੰਨ ਬਖ਼ਸ਼ਬੇ ਤਾਈਂ॥੫੧॥ਨਿਕਟ ਬੁਲਾਏ ਬੂਝਨ ਠਾਨੇ। 'ਜਹਾਂ ਤੁਮਾਰੇ ਰਹਿਨ ਠਿਕਾਨੇ। ਕਹਹੁ ਦੇਸ਼ ਤਿਹ ਕਿਹ ਉਪਦੇਸ਼[5]? । ਹਿਤ ਪ੍ਰਲੋਕਕੇ ਕ੍ਰਿਤ[6]ਕਮਾਹੈ ਸੁ?॥੫੨॥ਜੋਹੋਵੈਸੋ ਜਾਇ ਹਟਾਵਹੁ।ਸੱਤਿ-ਨਾਮ ਸਿੱਖੀ ਪ੍ਰਗਟਾਵਹੁ'।ਬੋਲੇ ਦੋਨਹੁ ਦ੍ਵੈ ਕਰਿ ਜੋਰਿ। 'ਸ੍ਰੀ ਗੁਰ ਜੀ ਹਮ ਮਹਿੰ ਕਮਾ ਜੋਰ ॥ ੫੩ ॥ ਜੋਗੀ ਕੰਨਪਾਟੇ ਉਪਦੇਸ਼ਹਿੰ। ਜੰਤ੍ਰ ਮੰਤ੍ਰ ਜਿਨ ਸ਼ਕਤਿਵਿਸ਼ੇਸ਼ਹਿੰ।–ਗੋਰਖ ਗੋਰਖ–ਜਾਪ ਜਪੈ ਹੈਂ। ਪੂਜਤਿ ਨਿਤ ਜੋਗੀਨ ਸਬੈ[7]ਹੈਂ॥੫੪॥ਦੇਵੀ ਦੇਵਦੇਹੁਰਾ ਥਾਨਾਨਹਿੰ ਮਾਨਹਿ ਕਿਹ[8]ਨਰ ਅੱਗਮਾਨਾ। ਤਪ ਜਪ ਤੀਰਥ ਕੋਇ ਨ ਜਾਨਹਿੰ। ਕਿਉਹੂੰ[9] ਪਰਮੇਸ਼ੁਰ ਨਹਿੰ ਮਾਨਹਿੰ

[1]ਸਾਖੀ ਹੋਕੇ। (ਅ) ਨਿਆਇ ਕਰਤਾ ਹੋਕੇ [ਅਃ, ਮੁਨਸੁਫ] । [2](ਕਿ ਗੁਰੂ ਜੀ) ਸਚ ਕਹਿੰਦੇ ਹਨ । [3](ਫੇਰ ਗੁਰੂ ਜੀ ਨੂੰ)ਪ੍ਰੇਮ ਕਰਨ ਲੱਗਾ । [4]ਪੂਜਣ ਯੋਗ ਪਰਮ ਕ੍ਰਿਪਾਲੂ ਨੂੰ ਪੂਜ ਕਰਕੇ। [5]ਤਿਸ ਦੇਸ਼ ਵਿਚ ਕਿਸਦਾ ਉਪਦੇਸ਼ ਹੈ । [6]ਕਰਨੀ, ਸਾਧਨ । [7]ਜੋਗੀਆਂ ਨੂੰ ਸਭ । [8]ਕਿਸੇ ਨੂੰ । [9]ਕਿਸੇ ਤਰ੍ਹਾਂ ਭੀ ।

॥੪੫॥ਭਾਉ ਭਗਤਿ ਕੋ ਨਾਮ ਨ ਲੇਂਯ। ਅਰਥੀ[1] ਮੂਢ ਨਹੀਂ ਸਮਝੇਂਯ। ਗੁਰੂ ਕ੍ਰਿਪਾ ਬਿਨ ਸੁਧਰਹਿੰ ਨਾਂਹੀ॥ਫਸੇ ਸੁ ਜੰਤ੍ਰ ਮੰਤ੍ਰ ਕੇ ਮਾਂਹੀ[2]॥੪੬॥ਸੁਨਿ ਸ਼੍ਰੀ ਸਤਿਗੁਰ ਦਈ ਨਿਦੇਸ਼ੁ[3]। 'ਤੁਮ ਗਮਨਹੁ ਅਬਿ ਤਿਸਹੀ ਦੇਸ਼। ਸਤਿ-ਨਾਮ ਕੋ ਦਿਹੁ ਉਪਦੇਸ਼ੁ। ਗੁਰਮੁਖ ਪੰਥ ਦ੍ਰਿੜਾਉ ਵਿਸ਼ੇਸ਼ੁ[3]॥੪੭॥ ਫਿਰਨਾ ਕਟਾਰਾ ਬਾਕ ਉਚਾਰ॥'ਮੰਤ੍ਰ ਜੰਤ੍ਰ ਕੋ ਬਲ ਤਿਨ ਧਾਰਾ। ਬਦੈਂ ਨ ਕਾਹੂੰ[4], ਦੇਹਿੰ ਖਦੇਰ[5]। ਮਾਰ ਦੇਤਿ ਬੈਰੀ ਬਿਨ ਦੇਰਿ ॥੪੮॥ ਬਿਨਾ ਸ਼ਕਤਿ ਕਿਮਿ ਤਹਾਂ ਸਿਧਾਵੈਂ। ਸੱਤਿਨਾਮ ਕਿਮਿ ਤਿਨਹੁੰ ਜਪਾਵੈਂ[6]। ਹੈ ਪ੍ਰਸੰਨ ਤਿਨ ਸੰਗ ਉਚਾਰਾ॥'ਅਬਿ ਤੇ ਫੁਰਹਿ ਸੁ ਬਾਕ ਤੁਮਾਰਾ ॥੪੯॥ ਸ਼ਕਤਿ ਬਿਸਾਲ ਹੋਹਿ ਤੁਮ ਮਾਂਹੀ॥ਤੁਮ ਢਿਗ ਮੰਤ੍ਰ ਜੰਤ੍ਰ ਫੁਰਿ ਨਾਂਹੀ[7]। ਜਹਿੰ ਕਹਿੰ*ਮਠ[8] ਜੋਗੀ ਕੇ ਹੋਇੰ ਦਿਹੁ ਨਿਕਾਸ ਪੁਨ ਭਗਨਹੁ ਸੋਇ[9] ॥੫੦॥ ਜੋਗੀ ਤੁਮ ਕੋ ਦੇਖਿ ਨ ਸੱਕੈਂ॥ਭ੍ਰਮ ਚਿਤ ਹੋਇ ਭਾਗਬੋ ਤੱਕੈਂ[10]॥ਧਰਮਸਾਲ ਸਭਿ ਗ੍ਰਾਮ ਕਰਾਵਹੁ। ਭਜਨ ਕੀਰਤਨ ਕਰਿ ਸੁਖ ਪਾਵਹੁ॥੫੧॥ਨਾਮ ਦਾਨ ਇਸ਼ਨਾਨ ਦ੍ਰਿੜਾਇ। ਪਾਵਨ ਦੇਸ਼ ਕਰਹੁ ਸਭਿ ਜਾਇ। ਆਨਿ ਮਿਲਹਿੰ ਨਰ ਗਨ ਤੁਮ ਜੋਇ। ਪੂਜਹਿੰ ਚਰਨ ਬਿਨੈ ਕਹਿੰ ਸੋਇ[11]॥੫੨॥ ਇਮਿ ਕਹਿ ਨਿੱਧਿ ਸਿੱਧਿ† ਗੁਰ ਦੀਨਸਿ ਦੇ ਬਰ ਦਾਨ ਬਿਦਾ ਜੁਗ ਕੀਨਸਿ। ਨਮਸਕਾਰ ਕਰਿ ਧਰਿ ਪਗ ਧ੍ਯਾਨਾ॥ਪ੍ਰਭੁ ਆਗ੍ਯਾ ਤੇ ਕੀਨਸਿ ਪ੍ਰਯਾਨਾ॥੫੩॥ਬਡ ਜੋਗੀ ਕੇ ਮਠ ਤਹਿੰ ਗਏ॥ਤ੍ਰਾਸ ਦੀਨ ਤਿਸੁ ਦਾਰੁਨ ਭਏ[10]॥ਤਬਿ ਤਿਨ ਮੰਤ੍ਰ ਜੰਤ੍ਰ ਬਲ ਲਾਵਾ। ਉਲਟ ਪਰਜੋ ਜੋਗੀ[11] ਦੁਖ ਪਾਵਾ ॥ ੫੪ ॥ ਅਗਨਿ ਲਗੀ ਤਨ ਮਨਹੁੰ ਬਿਸਾਲ॥ਨਿਜ ਤੇ ਬਡੋ ਜਾਨਿ ਤਿਸ ਕਾਲਾ। ਭਯੋ ਮਹੰਤ ਪ੍ਰਲਾਵਨਿ ਤਬੈ। ਜੋਗੀਅਪਰ ਨ ਠਹਿਰਹਿੰਸਬੈ[12]॥੫੫॥ਦੇਖਿ ਬਾਜਕੋ ਖਗ ਜਿਮ ਭਾਜਾਜਨੁ

---

[1]ਮਾਯਾ ਦੇ ਚਾਹਵਾਨ (ਅ) ਸ੍ਵਾਰਥੀ। [2]ਆਗਿਆ। [3]ਅਪਣੇ ਬਰੱਬਰ ਕਿਸੇ ਨੂੰ ਕੁਛ ਨਹੀਂ ਸਮਝਦੇ। [4]ਖੇਦ ਦਿਦੇ ਹਨ। (ਅ) ਖਦੇਰਨਾ=ਦੂਰ ਕਰਨਾ। [5]ਤੁਸਾਂ ਉਤੇ ਜੰਤ੍ਰ ਮੰਤ੍ਰ ਨਹੀਂ ਫੁਰ ਸਕੇਗਾ। [6]ਜੋਗੀ ਦੇ ਰਹਿਣ ਦੀ ਥਾਂ। [7]ਕੱਢ ਦਿਓ (ਜੋਗੀਆਂ ਨੂੰ), ਭੰਨ ਸੁੱਟੋ (ਮਠ)। [8]ਨੱਸਣਾ ਹੀ ਤੱਕਣਗੇ। [9]ਪੂਜਨਗੇ (ਤੁਹਾਡੇ) ਚਰਨ ਤੇ ਬੇਨਤੀ ਕਹਿਣਗੇ ਓਹ। [10]ਤਿਸ (ਜੋਗੀ) ਨੇ (ਸਿਖਾਂ ਨੂੰ)ਭਰਮਾਯਾ (ਸਿਖ ਅਗੋਂ) ਮਜ਼ਬੂਤ ਹੋ ਗਏ। (ਅ) ਭਿਆਨਕ ਤ੍ਰਾਸ ਉਸਨੂੰ ਦੇਂਦੇ ਭਏ। [11](ਮੰਤ੍ਰ ਜੰਤ੍ਰ) ਉਲਟ ਕੇ ਜੋਗੀ ਤੇ ਪਿਆ। [12]ਸਾਰੇ ਨਾ ਠਹਿਰ ਸਕੇ।

*ਪਾਃ—ਜਹਿੰ ਜਹਿੰ। †ਪਾਃ—ਨਿਧਿ ਸਿੱਧਾਂ।

ਮ੍ਰਿਗ ਚਲੇ ਕੇਹਰੀ ਗਾਜ। ਤਿਸ ਮਠ ਕੋ ਕਰਿ ਭਗਨ ਗਿਰਾਵਾ*। ਪਿਖਿ ਲੋਗਨ ਕੋ ਗਨ ਤਬਿ ਆਵਾ॥੫੬॥ ਕਰਿ ਬਿਚਾਰ ਨਰ ਕਰਤਿ ਉਚਾਰੀ। 'ਜੋਗੀ ਪੀਰ ਹਮਾਰੋ ਭਾਰੀ। ਇਨਕੋ ਦੇਖਿ ਸੁ ਗਯੋ ਪਲਾਈ। ਮਹਾਂਬਲੀ ਇਹੁ ਪਰਹਿ ਲਖਾਈ॥੫੭॥ਨਿਕਟ ਚਲੋ ਬੂਝਹਿਂ ਅਬਿ ਇਨੈਂ।ਹੈਂ ਇਹ ਕੌਨ ਪਠਾਏ ਕਿਨੈ?। ਗੁਰ ਗੋਰਖ ਕੋ ਮਠ ਜਿਨ ਗੇਰਾ। ਡਰੇ ਨਹੀਂ ਤਪ ਤੇਜ ਬਡੇਰਾ'॥੫੮॥ਜਬਿ ਨਰ ਮਿਲਿ ਆਏ ਸਮੁਦਾਏ। ਇਨ ਦੋਨਹੁ ਗੁਰ ਸ਼ਬਦ ਸੁ ਗਾਏ।ਭਜਨ ਕੀਰਤਨਿ ਸੁਨਿ ਕਰਿ ਸਾਰੇ। ਭਏ ਨੰਮ੍ਰ ਮੁਖ ਨਮੋ ਉਚਾਰੇ ॥੫੯॥ ਪ੍ਰੇਮ ਬਧਯੋ ਸਭਿ ਭਾਉ ਕਰੰਤੇ। ਨਿਕਟਿ ਹੋਇ ਇਕ ਮਨੇ ਸੁਨੰਤੇ[1]। ਸਤਿਗੁਰ ਬਰ ਤੇ ਭੇ ਸਿੱਖ ਆਇ॥ਸੱਤਨਾਮ ਇਨ ਮੰਤ੍ਰ ਦ੍ਰਿੜਾਇ ॥੬੦॥ ਗੁਰਮੁਖ ਭਏ ਭਗਤਿ ਕੋ ਲਾਗੇ। ਦੀਰਘ ਭਾਗ ਭਾਲ[2] ਜਿਨ ਜਾਗੇ। ਮਨ ਬਾਂਛਤਿ ਕੋ ਜਾਚਤਿ ਜਬੈ। ਇਨ ਬਰ ਤੇ ਪ੍ਰਾਪਤ ਹੁਇ ਤਬੈ॥ ੬੧॥ ਧਰਮਸਾਲ ਸੁੰਦਰ ਬਨਿਵਾਈ। ਸਤਿ ਸੰਗਤਿ ਨਿਤਿ ਹੈ ਸਮੁਦਾਈ। ਅਪਰ ਹੁਤੇ ਮਠ ਜਿਸ ਜਿਸ ਥਾਨ। ਕਰਿ ਕਰਿ ਭਗਨ ਦਏ ਬਚ ਮਾਨਿ[3]॥ ੬੨ ॥ ਤਹਾਂ ਧਰਮਸਾਲਾ ਬਨਵਾਇਨਾਮ ਦਾਨ ਇਸ਼ਨਾਨ ਦ੍ਰਿੜਾਇਜੰਤ੍ਰ ਮੰਤ੍ਰ ਤਹਿ ਤੇ ਕਰਿ ਦੂਰ। ਦੇਸ਼ ਬਿਦਤਿ ਸਿੱਖੀ ਸੁਖ ਪੂਰ॥੬੩॥ ਦੁਰਮਤਿ ਸਭਿ ਕੀਕੀਨਿ ਬਿਨਾਸ਼ਾ। ਪੂਰਤਿ ਭਏ ਸਭਿਨਿ ਕੀਆਸਾ। ਅਜ਼ਮਤੁ ਅਪੁਨੀ ਦੇ ਦਿਖਰਾਇ। ਪਰੇ ਚਰਨ ਮਾਨਵ ਸਮੁਦਾਇ॥ ੬੪॥ ਭਾਂਤਿ ਅਨੇਕਨ ਅਰਪ ਉਪਾਇਨ[4]। ਸਤਿ ਸੰਗਤਿ ਦੇਂ ਭੋਜਨ ਆਇਨ[5]। ਸਗਰੋ ਦੇਸ਼ ਨਿਹਾਲ ਬਿਸਾਲੇ। ਗੁਰ ਸਿੱਖੀ ਕੈ ਮਾਰਗ ਚਾਲੇ॥੬੫॥ ਫਿਰੇ ਕਟਾਰੇ ਇਸ ਬਿਧਿ ਦੇਸ਼।ਸੱਤਨਨਾਮ ਦੀਨਸਿ ਉਪਦੇਸ਼। ਕਬਿ ਕਬਿ ਦਰਸ਼ਨ ਗੁਰ ਕੋ

[1]ਇਕ ਮਨ ਹੋ ਕਰਕੇ ਸੁਰਤ ਲਗਾ ਪਏ। [2]ਮਸਤਕ ਦੇ। [3]ਬਚਨ ਮੰਨਕੇ (ਲੋਕਾਂ ਨੇ)। [4]ਭੇਟ ਕਰਕੇ। [5](ਨੂੰ) ਦੇਂਦੇ ਹਨ ਭੋਜਨ ਘਰ ਵਿਚ।

*ਇਹ ਮਠ ਭਜਨ ਦੇ ਮੰਦਿਰ ਨਹੀਂ ਸਨ, ਅੰਕ ੪੪-੪੫ ਵਿਚ ਦੱਸ ਆਏ ਹਨ ਕਿ ਏਹ ਟਿਕਾਣੇ ਏਵੀ ਏਵਾਂ ਦੇ ਥਾਉਂ ਨਹੀਂ ਸਨ, ਨਾ ਦੇਹੁਰੇ ਸਨ, ਨਾ ਪਰਮੇਸ਼ੁਰ ਨੂੰ ਮੰਨਣ, ਨਾ ਤੀਰਥ ਜਪ ਤਪ ਦੇ ਥਾਂ ਸਨ, ਏਹ ਜੰਤ੍ਰ ਮੰਤ੍ਰ ਕਰਕੇ ਅਤੇ ਪਰਮੇਸ਼ੁਰ ਤੋਂ ਬੇਮੁਖ ਕਰਨ ਦੇ ਟਿਕਾਣੇ ਸਨ। ਕਈ ਥਾਈਂ ਮਠਾਂ ਦੇ ਪੱਜ ਕੁਕਰਮ ਭੀ ਪਰਵਿਰਤ ਸਨ। ਇਸ ਦੇਸ਼ ਵਿਚ ਗੁਰੂ ਜੀ ਨੇ ਵਾਹਿਗੁਰੂ ਦਾ ਗ੍ਯਾਨ ਕੀਰਤਨ ਤੇ ਭਗਤੀ ਦਾਨ ਕਰਨਾ ਸੀ, ਜੋ ਲੋਕੀ ਗ੍ਯਾਨਵਾਨ ਹੋ ਜਾਣ। ਤਾਂ ਹੀ ਸਿੱਖਾਂ ਨੂੰ ਵਰ ਦਿੱਤਾ ਸੀ ਕਿ ਜੋਗੀ ਤੁਸਾਂ ਤੋਂ ਡਰਨਗੇ ਤੇ ਨੱਸ ਜਾਣਗੇ। ਨੱਸ ਗਿਆਂ ਦੇ ਇਹ ਕੁਫਰ ਟਿਕਾਣੇ ਟੁਟ ਗਏ ਅਤੇ ਫੇਰ ਉਪਦੇਸ਼ ਨਾਲ ਸੁਧ ਹੋ ਗਏ ਤੇ ਜੰਤ੍ਰ ਮੰਤ੍ਰ ਤੋਂ ਉੱਚੇ ਹੋ ਗਏ ਲੋਕਾਂ ਨੇ ਆਪ ਮਠ ਤੋੜਕੇ ਵਾਹਿਗੁਰੂ ਜਸ ਦੀਆਂ ਧਰਮਸਾਲਾਂ ਬਣਾਈਆਂ।

ਆਵਹਿਂ।ਪੂਜਨ ਕਰਿ ਪੁਨ ਤਹਾਂ ਸਿਧਾਵਹਿਂ ॥੬੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਝੋਨੀ ਪੰਡਤ ਫਿਰੇ ਕਟਾਰੇ ਕੋ' ਪ੍ਰਸ੍ਨੰਗ ਬਰਨਨੰ ਨਾਮ ਦੁਇ ਸ਼ਸ਼ਟੀ ਅੰਸੂ ॥ ੬੨ ॥

੬੩ [ਬਾਲਕ ਜਿਵਾਉਣਾ। ਯਮ ਨੂੰ ਗੋਇੰਦਵਾਲੇਂ ਰੋਕਣਾ। ਅਕਬਰ ਨੇ ਆਉਣਾ]

ਦੋਹਰਾ ॥ ਸਤਿਗੁਰ ਦੀਨਾ ਨਾਥ ਜੀ ਦਯਾ ਸਿੰਧੁ ਸਿਰਮੌਰ। ਅਧਿਕ ਪ੍ਰਕਾਸ਼ਤਿ ਜਗ ਭਏ ਸਮ ਨਹਿਂਕੋ ਕਿਤ ਔਰ॥੧॥ਚੌਪਈ॥ਉਚਿਤ ਤ੍ਰਿਲੋਕੀ ਦੁਖ ਕੋ ਹਰਤਾ[1]। ਗੋਂਦਵਾਲ ਪਰ ਕ੍ਰਿਪਾ ਸੁ ਕਰਤਾ। ਜਥਾ ਅਜੁੱਧਨਾ ਰਘੁਬਰ ਪਨਾਰੀ। ਪ੍ਰਜਾ ਸਰਬ ਸੁਖ ਦੈ ਦੈ ਪਾਰੀ[2] ॥ ੨ ॥ ਜਿਮਿ ਸ਼੍ਰੀ ਕ੍ਰਿਸ਼ਨ ਦ੍ਵਾਰਕਾ ਰਹੇ। ਨਿਜ ਢਿਗ ਬਾਸਨ[3]ਕੇ ਦੁਖ ਦਹੇ। ਤਿਸ ਬਿਧਿ ਸਤਿਗੁਰ ਗੋਇੰਦਵਾਲ। ਨਾਨਾ ਸੰਕਟ ਕਟੇ ਕਰਾਲ ॥੩॥ ਅਪਰ ਕਸ਼ਟ ਕੀ ਗਿਨਤੀ ਕੋ ਹੈ। ਦਾਰੁਨ ਕਾਲ ਨ ਆਨ ਸਕੋ ਹੈ[4]। ਅਵਧਿ ਬਿਤੇ ਨਰ ਜੋ ਮਰਿ ਜਾਇ। ਕ੍ਰਿਪਾ ਕਰਹਿਂ ਤਿਸ ਦੇਹਿਂ ਜਿਵਾਇ॥੪॥ ਪੁਰੀ ਬਿਖੈ ਨਹਿਂ ਮ੍ਰਿਤੁ ਕੋ ਪਾਵਹਿ। ਗੁਰ ਪ੍ਰਤਾਪ ਤੇ ਜਿਯਤਿ ਰਹਾਵਹਿਂ।ਜਿਸਕੇ ਘਰਕੋ ਨਰ ਮਰਿ ਜਾਇ।ਸੋਉਠਾਇ ਗੁਰ ਆਗੈ ਲਜਾਇ ॥੫॥ ਤਬਿ ਕ੍ਰਿਪਾਲ ਨਿਜ ਚਰਨ ਛੁਹਾਵਤਿ। ਤਾਤਕਾਲ ਤਿਸ ਮ੍ਰਿਤਕ ਜਿਵਾਵਤਿ। ਜਿਸ ਕੋ ਨਰ ਉਠਾਇ ਲੈ ਆਵਹਿਂ। ਸੋ ਨਿਜ ਪਗ ਤੇ ਸਦਨ ਸਿਧਾਵਹਿ ॥੬॥ਇਮਿ ਪ੍ਰਤਾਪ ਗੁਰ ਕੋ ਨਰ ਪਾਇ। ਬਸਹਿਂ ਸੁਖੀ ਕੀਰਤਿ ਬਿਰਧਾਇ[5]। ਪ੍ਰਾਪਤ ਤਨ ਮਨ ਕੀ ਕੱਲਜਾਨ। ਨਰ ਅਰੋਗ ਨਿਤਿ ਰਹੈਂ ਸੁਜਾਨ॥੭॥ਸਭਿਹਿਨਿ ਕੇ ਬਰਧਨੋ ਪਰਵਾਰ। ਭਏ ਧਨੀ ਨਰ ਦਾਰਿਦ ਟਾਰਿ। ਖਾਨ ਪਾਨ ਤੇ ਅਖੁਟ ਭੰਡਾਰ। ਨਹਿਂ ਚਿੰਤਾ ਕਿਸੁ ਰਿਦੈ ਮਝਾਰ॥੮॥ 'ਧੰਨ ਧੰਨ' ਸਤਿਗੁਰ ਕੋ ਕਹੈਂ। ਦ੍ਵਾਰੇ ਪਰ ਨਿਤਿ ਬੰਦਤਿ ਰਹੈਂ। ਜਹਿਂ ਕਹਿਂ ਬੈਠਹਿਂ ਗੁਰੂ ਸਰਾਹੈਂ। ਸਮਤਾ ਰਾਮ ਚੰਦ ਕੀ ਪਾਹੈਂ॥੯॥ਬੱਲੂ ਸੋਂ ਆਗਜਾ ਕਹਿ ਰਖੀ।'ਪੁਰਖ ਕਿ ਇਸਤ੍ਰੀ ਜੋ ਹੋਇ ਦੁਖੀ। ਤਿਹ ਕੀ ਸੁਧਿ ਤਬਿ ਆਨਿ ਸੁਨਾਵਹੁ। ਕਹਿ ਹਮ ਸੋਂ ਤਿਹ ਕਸ਼ਟ ਮਿਟਾਵਹੁ'॥੧੦॥ਬਿਧਵਾ ਬਸਤਿ ਪੁਰੀ ਛੱਤ੍ਰਾਨੀ[6]।ਹੁਤੋ ਏਕ ਨੰਦਨ[7] ਸੁਖਦਾਨੀ। ਮਹਾਂ ਕਸ਼ਟ ਤੇ ਸੁਤ ਕੋ ਪਾਲਾ। ਬਿਨ ਭਰਤਾ ਤੇ ਪ੍ਰਿਯ ਸੁ[8]ਬਿਸਾਲ॥੧੧॥

[1]ਤ੍ਰਿਲੋਕੀ ਦੇ ਦੁਖ ਦੂਰ ਕਰਨ ਦੀ ਜੋਗਤਾ ਵਾਲੇ (ਗੁਰੂ ਅਮਰ ਦੇਵ ਜੀ)। [2]ਪਾਲਨ ਕੀਤੀ। [3]ਕੋਲ ਰਹਿੰਦਿਆਂ ਦੇ। [4]ਭਿਆਨਕ ਮੌਤ ਬੀ ਨਹੀਂ ਆ ਸਕੀ ਹੈ। [5](ਸ਼੍ਰੀ ਗੁਰੂ ਜੀ ਦੀ) ਕੀਰਤੀ ਵਧੇ। [6](ਇਕ) ਵਿਧਵਾ ਖੱਤਰਾਣੀ ਵਸਦੀ ਸੀ ਸ਼ਹਿਰ ਵਿਚ। [7]ਪੁੱਤ੍ਰ। [8]ਪਤੀ ਨਾ ਹੋਣ ਕਰਕੇ ਉਹ (ਪੁੱਤਰ) ਬਹੁਤ ਪਿਆਰਾ ਸੀ।

ਇਕ ਦੁਇ ਦਿਨ ਤਿਸ ਕੋ ਤਪ ਆਵਾ।ਤਾਤਕਾਲ ਤਿਸੁ ਤਨ*ਬਿਨ ਸਾਵਾ। ਆਧੀ ਨਿਸਾ ਹੁਤੀ ਤਿਸ ਕਾਲਾ। ਰੁਦਤਿ ਬ੍ਰਿਧਾ ਪਿਖਿ ਸੁਤ ਗ੍ਰਸ ਕਾਲਾ[1]॥੧੨॥ਸ਼ੋਕ ਕਰਤਿ ਬਿਰਲਾਪ ਪੁਕਾਰਾ। 'ਹੇ ਸੁਤ!ਮੈਂ ਅਬਿ ਲੌ ਤੁਝ ਪਾਰਾ[2]।ਸੁਖ ਤੇਰੋ ਨਹਿੰ ਦੇਖਨ ਕੀਨਾ। ਗਯੋ ਕਹਾਂ ਤੂੰ ਮੋਹਿ ਬਿਹੀਨਾ॥੧੩॥ ਅਪਨੇ ਸੰਗ ਲੇਹੁ ਹੇ ਨੰਦਨ!ਮੈਂ ਕਰਿਹੌਂ ਨਿਜ ਪ੍ਰਾਨਨਿਕੰਦਨ।ਕਹਾਂਕਰੋਂ ਜਿਯ ਕੈ ਪਸ਼ਚਾਤੀ। ਇਕ ਅਲੰਬ[3] ਤੂੰ ਮਮ ਸੁਖ ਥਾਤੀ'॥੧੪॥ਇੱਤਯਾਦਿਕ ਬਹੁ ਊਚ ਪੁਕਾਰਤਿ।ਮਹਾਂਸ਼ੋਕ ਮਹਿੰ ਕੇਸ ਉਖਾਰਤਿ। ਸਿਰ ਪੀਟਤਿ ਊਚੀ ਧੁਨਿ ਰੋਈ। ਅਤਿ ਸੰਕਟਿ ਤੇ ਧੀਰ ਨ ਹੋਈ ॥੧੫॥ ਜਾਮ ਜਾਮਨੀ ਜਬਿ ਰਹਿ ਸ਼ੇਖ। ਉਠੇ ਜਾਗ ਤਬਿ ਪ੍ਰਭੂ ਬਿਸ਼ੇਖ। ਬਿਧਵਾ ਨੇ ਨਿਜ ਸੁਤ ਊਚਵਾਇਗੁਰੁਦ੍ਵਾਰ ਪਰ ਪਾਯਹੁਆਇ॥੧੬॥ ਰੋਦਤਿ ਊਚੀ ਧੁਨਕੋ ਕਰਿ· ਕੈ।ਤਿਹ ਛਿਨ ਕਾਨਪਰੀ ਸ਼ਤਿਗਰ ਕੈ।ਦੁਖੀ ਬਿਲਾਪਤਿ ਸੁਨਤਿ ਕ੍ਰਿਪਾਲ। ਸਹਿ ਨਹਿੰ ਸਕੇ ਰਿਦੇ ਤਿਸ ਕਾਲ ॥ ੧੭ ॥ ਨਿਕਟਿ ਦੇਖਿ ਬੱਲੂ ਸੰਗ ਕਹਯੋ। 'ਕੌਨ ਬ੍ਰਿਲਾਪਤਿ ਦੁਖ ਜਿਨ ਲਹਯੋ। ਜਾਹੁ ਨਿਕਟ ਤਿਸੁ ਰੁਦਨ ਹਟਾਓ।ਧੀਰਜ ਦੈ ਕਰਿ ਇਮਿ ਸਮਝਾਓ॥੧੮॥--ਅੰਮ੍ਰਿਤ ਵੇਲਾ ਸਭਿ†ਫਲ ਵਾਰੋ[4]।ਪ੍ਰਭੁ ਸਿਮਰਨ ਕੋ ਨਾਮ ਸੰਭਾਰੋ।ਛਿਮਾ ਕਰਹੁ ਹੋਵਨ ਲਗਿ ਪ੍ਰਾਤੀ[5]। ਊਦੇ ਸੂਰ ਤੇ ਦੁਖ ਹੁਇ ਹਾਤੀ[6]--' ॥੧੯॥ਬੱਲੂ ਸੁਨਿਕਰਿ ਬਾਹਰਿ ਆਯੋ। ਦੇਖਿ ਬ੍ਰਿਧਾ ਕੋ ਤਬਿ ਸਮਝਾਯੋ।'ਸਤਿਗੁਰ ਆਗਯਾ ਦੀਨਸਿ ਤੋਹਿ।ਅੰਮ੍ਰਿਤ ਸਮੈ ਤੁਸ਼ਨੀ ਹੋਹਿ॥੨੦॥ਹੋਤਿ ਪ੍ਰਾਤਿ ਤਬ ਨੰਦਨ ਤੇਰਾ।ਦੇਹਿੰ ਜਿਵਾਇ ਨ ਕਰਹੌਂ ਦੇਰਾ। ਸ਼ਬਦ ਰੁਦਨ ਕੋ ਨਹੀ ਉਠਾਵਹੁ।ਬੈਠੀ ਰਹਹੁ ਰਾਮ ਗੁਨ ਗਾਵਹੁ'॥੨੧॥ਸੁਨਿ ਬੱਲੂਕੇ ਬਚ ਸੁਖਵਾਰੇ।--ਜਿਯਹ ਪੁੱਤ੍ਰ--ਨਿਸ਼ਚੈ ਚਿਤਿ ਧਾਰੇ।ਤਊ ਸ਼ੋਕ ਤੇ ਪੀੜਤਿ ਭਾਰੀ।ਊਚੀ ਕੂਕ ਸੁ ਤ੍ਰਿਯਾ ਪੁਕਾਰੀ ॥ ੨੨ ॥ ਕਰਨ ਲਗੀ ਬਿਰਲਾਪ ਘਨੇਰਾ। 'ਮੁਝੈ ਅਲੰਬ ਸਤਿਗੁਰੂ ਤੇਰਾ। ਸੁਤ ਬਿਨੁ ਮੋਰੈ ਕੋ ਜਗ ਨਾਹੀ। ਇਕ ਪੁਤ੍ਰਾ ਮੈ ਸੰਕਟ ਮਾਂਹੀ॥੨੩॥ਸ਼ਰਨ ਆਪ ਕੀ ਆਨਿ ਰਹੇ ਹਮ। ਇਸਕੀ ਲਾਜ ਬਿਚਾਰਹੁ ਉਰ ਤੁਮ'।'ਹਾਇ ਹਾਇ' ਕਹਿ ਕੂਕ ਪੁਕਾਰਹਿ।ਪੀਟਤਿ ਸਿਰਕੇ ਬਾਰ ਉਖਾਰਹਿ‡॥੨੪॥ਤਬਿ ਬੱਲੂ

---

[1]ਕਾਲ ਨੇ ਗ੍ਰਸ ਲਿਆ (ਮਾਰ ਲਿਆ)। [2]ਪਾਲਿਆ। [3]ਆਸਰਾ (ਸੋਂ)। [4]ਸਮੂਹ ਫਲਾਂ ਦੇ ਦੇਣੇ ਵਾਲਾ ਹੁੰਦਾ ਹੈ। [5]ਭਾਵ ਚੁਪ ਕਰ ਰਹੇ ਸਵੇਰ ਹੋਣ ਤਕ। [6]ਭਾਵ ਤੇਰਾ ਬਾਲ ਜੀ ਪਵੇਗਾ। *ਪਾ:--ਦਿਨ। †ਪਾ:--ਅੰਮ੍ਰਿਤ ਸਮਾ ਅਬਹਿ। ‡ਪਾ:--ਬਾਂਹ ਓਸਾਰੈ।

ਨੋ ਆਨ ਸੁਨਾਈ।'ਸ੍ਰੀ ਪ੍ਰਭੁ ਮੈਂ ਕਹਿ ਬਹੁ ਸਮਝਾਈ।ਸੁਨਤਿ ਰੁਦਨ ਪੁਨ ਕਰਤਿ ਘਨੇਰਾ।ਬਿਧਵਾਪੁੱਤ੍ਰ ਮਰਜੋ ਧਰ ਗੋਰਾ'॥੨੫॥ਤਬਿ ਕ੍ਰਿਪਾਲ ਨਿਕਸੇ ਨਿਜ ਦ੍ਵਾਰੇ।ਗਏ ਤਹਾਂ ਜਹਿ ਰੁਦਨ ਉਚਾਰੇ।ਨਿਜ ਪਗਪੰਕਜ ਸੀਸ ਛੁਹਾਯੋ*।ਮ੍ਰਿਤਕ ਬਾਲ ਤਤਕਾਲ ਜਿਵਾਯੋ ॥੨੬॥ ਸੁਤ ਸਮੇਤ ਕਰਿ ਗੁਰਕੋ ਬੰਦਨ।ਗਮਨੀ ਸਦਨ ਸੈਗ ਕਰਿ ਨੰਦਨ।ਸ਼੍ਰੀਗੁਰ ਅਮਰ ਗਏ ਨਿਜ ਥਾਨਾ। ਬੱਲੂ ਸੋਂ ਇਸ ਰੀਤਿ ਬਖਾਨਾ॥੨੭॥'ਮ੍ਰਿਤਕ ਜਿਵਾਵਨਭਲੀ ਨ ਬਾਤ।ਯਾਤੇ ਅਬਿ ਇਸ ਤੇ ਉਪਰਾਂਤਿ[1]। ਨਰ ਤ੍ਰਿਯ ਮ੍ਰਿਤਕ ਹੋਇ ਕਬਿ ਨਾਂਹੀ। ਜਬ ਲਗ ਤਨ ਧਰਿ[2] ਹਮ ਪੁਰ ਮਾਂਹੀ'॥੨੮॥ਜਮੁ ਕੋ ਠਾਕ ਦਿਯੋ ਤਿਸੁ ਕਾਲਾ ਜੋ ਸਭਿ ਜੀਵਨ ਕਰਤੋ ਕਾਲ[3]।'ਗੋਇੰਦਵਾਲਬਿਖੇ ਨਹਿ ਆਵਹੁ।ਕਿਸਕੇ ਪ੍ਰਾਨ ਨਹੀਂ ਬਿਨਸਾਵਹੁ' ॥ ੨੯ ॥ ਦੋਇ ਬੀਸ ਸੈਮਤਿ[4] ਲੌ ਸਤਿਗੁਰ। ਲੈ ਗਾਦੀ ਕੋ ਬਸਤਿ ਭਏ ਪੁਰਿ। ਤਬਿ ਲੌ ਇਸਤ੍ਰੀ ਪੁਰਖ ਅਨੰਦੋ।ਕਿਸਕੇ ਨਹਿ ਜਮੁ ਪ੍ਰਾਨ ਨਿਕੰਦੋ॥੩੦॥ਜੁਤ ਪਰਵਾਰ ਬਸੇ ਸੁਖ ਪਾਈ।ਜਮੁਕੋਤ੍ਰਾਸ ਦਿਯੋ ਬਿਸਰਾਈ।ਅਚਰਜ ਚਰਿਤ ਗੁਰੂ ਕੇ ਮਹਾਂ।ਦੀਪਕ ਬਰੈ ਤੇਲ ਨਹਿ ਜਹਾਂ ॥੩੧॥ ਸਿਕਤਾ ਮਹਿ ਤੇ ਤੇਲ ਨਿਕਾਸਹਿ। ਸਿਕਤਾ ਕੋ ਜਲ ਕਰਿ ਤ੍ਰਿਪਤਾਸਿਹੌਂ[5]। ਜਲ ਪਰ ਪਾਵਕ ਪਰਮ ਪ੍ਰਜਾਰਹਿਂ[6] । ਪਾਵਕ ਚੰਦ੍ ਸਦ੍ਰਿਸ ਕਰਿ ਛਾਰਹਿਂ[7] ॥ ੩੨ ॥ ਚੰਦ ਦਿਨਿੰਦ ਮਨਿੰਦ[8] ਬਨਾਵਹਿਂ। ਛਿਤਿ ਪਰ ਆਨ ਦਿਨਿੰਦ[9] ਛੁਵਾਵਹਿਂ।ਛਿਤਿ ਕੋ ਥਾਪੁ ਸਮਾਨ ਚਲਾਵਹਿਂ। ਥਾਪੁ ਕੋ ਸਮ ਮੇਰੁ ਟਿਕਾਵਹਿਂ॥੩੩॥ ਮੇਰੁਧੁਰ ਕਨ ਕਰਹਿਂ ਉਛਾਵਹਿਂ[10]। ਧੁਲੀ ਕਨ ਕੋ ਸੈਲ ਬਨਾਵਹਿਂ[11] ।ਸੈਲ ਤੁੰਗ ਥਲ ਗਰਤ ਦੇਹਿਂ ਕਰਿ[12]। ਗਰਤ ਗਿਰੇ ਕੋ ਦੇਹਿਂ ਸੁਰਗਥਰ[13]॥੩੪॥ਸੁਰਗਦੇਵ ਆਵੱਗਮਕ ਹੋਇ[14]। ਗੋਰਹਿਂ ਨਰਕ ਨ ਬਿਲਮਹਿਂ ਕੋਇ।ਨਰਕ ਜਾਤਨਾ[15]ਜੀਵ ਜੁ ਸਹੈਂ। ਗੁਰ

---

[1]ਪਿਛੋਂ। [2]ਦੇਹ ਧਾਰੀ ਬੈਠੇ ਹਾਂ। [3]ਜੀਵਾਂ ਦੀ ਕਰਦਾ ਹੈ ਮੌਤ। [4]ਬਾਈਸਾਲ। [5]ਤ੍ਰਿਪਤ ਕਰ ਦੇਣ। [6]ਜਲ ਤੇ ਅਗਨੀ ਬੜੀ ਬਾਲ ਦੇਣ। [7]ਅਗਨੀ ਨੂੰ ਚੰਦ੍ਰਮਾਂ ਸਮਾਨ (ਠੰਢ ਦਾਤੀ) ਕਰ ਦੇਣ। [8]ਚੰਦ ਨੂੰ ਸੂਰਜ ਵਰਗਾ। [9]ਸੂਰਜ ਨੂੰ। [10]ਸੁਮੇਰ ਪਰਬਤ ਨੂੰ ਧੂੜ ਦਾ ਕਿਣਕਾ ਕਰਕੇ ਉਡਾ ਦੇਣ। [11]ਧੂੜੀ ਦਾ ਕਿਣਕਾ ਪਹਾੜ ਬਣਾ ਦੇਣ। [12]ਉਚੇ ਪਹਾੜ (ਤੇ ਰਹਿਣ ਵਾਲੇ ਨੂੰ) ਖਾਤੇ ਦੇ ਥਾਂ ਕਰ ਦੇਣ। [13]ਟੋਏ ਵਿਚ ਡਿਗੇ ਨੂੰ ਦੇ ਦੇਣ ਬੈਕੁੰਠ ਸ੍ਰੇਸ਼ਟ। [14]ਸੁਰਗ ਦਾ ਦੇਵਤਾ ਅਵੱਗਜਾ ਕਰਨਵਾਲਾ ਹੋਵੇ ਤਾਂ। [15]ਨਰਕ ਦੀ ਤਾਡ਼ਨਾ (ਪੀੜਾ)।

*ਪਾਃ—ਲਗਾਯੋ।

ਕਰੁਨਾ ਤੇ ਮੁਕਤਿ ਸੁ ਲਹੈਂ ॥੩੫॥ ਬਿਧਿ ਪ੍ਰਪੰਚ ਮਿਰਜਾਦ ਬਿਗਾਰਹਿਂ[1]। ਬਿਗਰੇ ਕੀ ਮਿਰਜਾਦ ਸੁਧਾਰਹਿਂ[2]। ਅਚਲ[3] ਚਲਾਵੈਂ, ਚਲਤ ਥਿਰਾਵੈਂ[4]। ਰਾਉ ਰੰਕ[5], ਰੰਕ ਰਾਉ ਬਨਾਵੈਂ॥੩੬॥ ਇਮਿ ਅਚਰਜ ਸਤਿਗੁਰ ਕੇ ਖੇਲ। ਜਿਨ ਕੋ ਕੋਇ ਨ ਸਾਕਸ ਪੇਲ[6]। ਚਹੈਂ ਸੁ ਕਰਹਿਂ ਪ੍ਰਭੂ ਸਮਰੱਥ। ਭੰਨਣ ਘੜਨ ਜਿਨਹੁ ਕੇ ਹੱਥ ॥ ੩੭ ॥ ਤਦਪਿ ਜੁ ਆਵਤਿ ਚਲੀ ਅਨਾਦਿ[7]। ਰਾਖਨ ਹੇਤੁ ਰਖਹਿਂ ਮਿਰਜਾਦਿ। ਦਯਾਸਿੰਧੁ ਸਿਖ ਵਤਸਲ[8] ਮਹਾਂ। ਜਸ ਵਿਸਤ੍ਰਿੱਤਭਯੋ ਜਹਿਂਕਹਾਂ॥੩੮॥ਨਿਜ ਪੁਰਿਮੈਂ ਗੁਰ ਪੁਰਖ ਅਗਾਧਿ। ਬਰਜੀ ਆਧਿ ਰੁ ਵਯਾਧਿ ਉਪਾਧਿ। ਤਬਿ ਅਕਬਰ ਦਿੱਲੀ ਤੇ ਆਵਾ। ਸਲਿਤਾ ਉਤਰਿ ਸਿਵਰ ਨਿਜ ਪਾਵਾ॥੩੯॥ ਲਵਪੁਰਿ ਕੋ ਗਮਨਤਿ ਭਯੋ[9] ਰਹਯੋ। ਨਿਕਟ ਹੋਇ ਗੁਰੁ ਕੇ ਸਿੱਖ ਕਹਯੋ।'ਹਜ਼ਰਤ! ਸੋ ਸਤਿਗੁਰ ਇਸ ਪੁਰਿਹੈਂ। ਜਿਨ ਕੋ ਬਚਨ ਆਪਕੋ ਫੁਰਹੈ[10]'॥੪੦॥ਸੁਨਿ ਅਕਬਰ ਨੇ ਰਿਦੇਬਿਚਾਰੀ ।–ਗੜ ਚਿਤੌੜ ਕੀ ਬਾਤ ਚਿਤਾਰੀ–। ਧਰਿ ਪ੍ਰਤੀਤ ਦਰਸ਼ਨ ਕੋ ਚਾਹਯੋ ।ਉੱਤਮ ਲੀਨ ਉਪਾਇਨ ਪਾਹਯੋ॥੪੧॥ਸੁਧਿ ਦੈਬੇ ਹਿਤ ਪਠਯੋ ਮੁਸਾਹਿਬ। ਭੀਰ ਬਾਪਿਕਾ ਬੈਠੇ ਸਾਹਿਬ।ਬੱਲੂ ਬੋਲਯੋ ਬੈਦਾਤ ਹਾਥ। 'ਪਾਤਸ਼ਾਹ! ਇਹੁ ਦਿੱਲੀ ਨਾਥ ॥੪੨॥ ਦਰਸ਼ਨ ਕੋ ਆਵਤਿ ਧਰਿ ਭਾਉ। ਚਹਿਯ ਪਾਂਵਡੇ[11] ਇਸ ਅਗੁਵਾਊ'।ਇਮਿ ਕਹਿ ਆਇਸੁ ਲੈ ਉਤਲਾਇਵ[12]। ਰੁਚਿਰਪਟੰਬਰ ਬਹੁ ਮੰਗਵਾਇਵ॥੪੩॥ਚਲਯੋ ਸਿਵਰ ਤੇ ਅਕਬਰ ਸ਼ਾਹੁ। ਅਸਵਾਰੀ ਤਜਿ ਆਦਿਕ ਬਾਹੁ[13]। ਤਹਿਂ ਤੇ ਕਰੇ ਪਾਂਵਡੇ ਪਾਵਨ। ਮ੍ਰਿਦੁਲ ਪਟੰਬਰ ਹਿਤ ਸੁਖ ਪਾਵਨ॥੪੪॥ਸ਼ੁਭ ਮਤਿ ਸ਼ਾਹੁ ਬਿਲੋਕਨਿ ਕਰਯੋ।ਊਪਰ ਪਾਂਵ ਨ ਤਿਸ ਕੇ ਧਰਯੋ।ਨਿਜ ਕਰ ਤੇ ਉਠਾਇ ਨਿਰਵਾਰੇ[14]। ਗਮਨਯੋ ਪਗਨਿ ਨੰਮ੍ਰਤਾ ਧਾਰੇ॥੪੫॥ਸ੍ਰੀ ਗੁਰ ਕੇ ਸਮੀਪ ਚਲਿ ਆਇਵ। ਅੰਗ ਬਿਭੂਖਨ ਸੰਗ ਸੁਹਾਇਵ।ਜਾਤਿਰੂਪ ਕੇ ਜਰਤੀ ਕਰੇ[15]।ਜ਼ਾਹਰ ਜੋਤਿ ਜਵਾਹਰ ਜਰੇ[16] ॥੪੬॥

---

[1]ਬਿਧਾਤਾ ਦੇ ਸੰਸਾਰ ਦੀ ਮਿਰਜਾਦਾ ਵਿਗਾੜਦੇ ਹਨ, ਭਾਵ ਜੋ ਮੁਰਦੇ ਜਿਵਾ ਦੇਂਦੇ ਤੇ ਮੌਤ ਠਾਕ ਰਖਦੇ ਹਨ। [2]ਦ੍ਰਿੜ ਕਰਨ। [3]ਨਾ ਚਲਣ ਵਾਲੇ ਨੂੰ। [4]ਚਲਦੇ ਨੂੰ ਅਸਥਿਰ ਕਰਦੇ ਹਨ। [5]ਰਾਜੇ ਨੂੰ ਕੰਗਾਲ। [6]ਪਰਤਾ,ਉਲਟਾ ਨਹੀਂ ਸਕਦਾ। [7]ਪੁਰਾਣੀ (ਮਿਰਜਾਦਾ)। [8]ਸਿਖਾਂ ਦੇ ਪਿਆਰੇ।[9]ਭਾਵ ਗੋਇੰਦਵਾਲ। [10]ਆਪ (ਲਈ) ਫੁਰਿਆ ਸੀ। [11]ਪੈਰਾਂ ਹੇਠ ਵਿਛਾਉਣ ਵਾਲੇ ਬਸਤ੍ਰ। [12]ਛੇਤੀ। [13]ਸੋਨਾਂ [ਸੰਸ:,ਵਾਹਿਨੀ](ਅ) ਬਾਹਰ,(ਏ)ਸਵਾਰੀ [ਸੰਸ:,ਵਾਹਨ]। [14]ਪਰੇ ਛੋਤੇ। [15]ਸੋਨੇ ਦੇ ਜੜਾਊ ਕੜੇ। [ਸੰਸ:, ਜਾਤ ਰੂਪ=ਸੋਨਾ] [16]ਜੜੇ ਹੋਏ।

ਦਮਕਹਿ ਹੀਰਾ ਅਰੁ ਗਨ ਮੋਤੀ।ਬਹ ਮੋਲੇ ਸ਼ੋਭਾ ਬਡ ਹੋਤੀ।ਸੁੰਦਰ ਸੁਖਮ ਬਸਤ੍ਰ ਸੁਹਾਵਤਿ।ਹੋਤਿ ਸਤੁਯਮਾਨ[1] ਚਲਿ ਆਵਤਿ ॥੪੭॥ ਲਾਖਹੁ ਸੀਸ ਨੰਮਿ* ਜਿਸੁ ਆਗੇ। ਮਹਾਂ ਪ੍ਰਤਾਪਵੰਤਿ ਦੁਤਿ ਜਾਗੇ। ਕੰਚਨ ਛਰੀਦਾਰ[2] ਅਗੁਵਾਊ। ਹਾਥ ਬੈਤ ਧਾਰੀ ਸਮੁਦਾਊ ॥ ੪੮ ॥ ਬਸਤ੍ਰ ਬਿਭੂਖਨ ਸੁੰਦਰ ਜਿਨ ਕੋ।ਚਹੁੰ ਦਿਸ਼ ਟੋਲਿ ਚਲਤਿ ਸੰਗ ਤਿਨ ਕੇ। ਦਰਸ਼ਨ ਕਰਤਿ ਨੰਮਿ ਹੁਇ ਬੈਠੇ। ਅਦਬ ਕਰੇ ਕਰਿ ਪਾਦ ਇਕੈਠੇ[3] ॥੪੯॥ ਕੁਸਲ ਪ੍ਰਸ਼ਨ ਕਰਿ ਆਪਸ ਬਿਖੈ। ਪ੍ਰੇਮ ਕਰੇ ਗੁਰ ਦਰਸ਼ਨ ਪਿਖੈਂ।–ਨਹੀਂ ਦੇਗ ਤੇ ਅਚਨੋ ਅਹਾਰਾ–। ਇਹੀ ਨੇਮ ਗੁਰ ਰਿਦੇ ਚਿਤਾਰਾ ॥ ੫੦ ॥ ਤੁਰਨ ਅਕਬਰ ਕੋ ਮਨ ਪੇਰਾ। ਹਾਥ ਜੋਰਿ ਬੋਲਜੋ ਤਿਸੁ ਬੇਰਾ[4]। 'ਗਰ ਸਾਹਿਬ! ਕਯਾ ਖਾਨਾ ਖਾਵਹੁ?।ਕਿਸ ਮਹਿੰ ਰੁਚਿ ਚਿਤ ਤੇ ਉਪਜਾਵਹੁ?'॥੫੧॥ਸਤਿਗੁਰ ਕਹਜੋ ਸੁ'ਚਿਤ ਰੁਚਿ ਊਨਾ[5]। ਹੋਤਿ ਓਗਰਾ ਲਵਨ ਬਿਹੂਨਾ। ਤਿਸ ਕੋ ਏਕ ਬਾਰ ਕਰ ਖਾਵਨਿ[6]।ਅਸ਼ਟ ਜਾਮ ਲਗਿ ਹੁਇ ਤ੍ਰਿਪਤਾਵਨ[7] ॥੫੨॥ ਸੁਨਿ ਸੁਲਤਾਨ ਬਿਸਮਤਾ ਪਾਇਵ।–ਬ੍ਰਿੱਧ ਦੇਹਿ ਨਹਿੰ ਓਜ ਰਹਾਇਵ। ਬਹੁਰ ਨਿਬਲ ਹੀ ਕਰਤਿ ਅਹਾਰਾ।ਕ੍ਰਾਂਤਿਵੰਤ[8] ਤਨ ਸ਼ੁਭਤਿ ਉਦਾਰਾ–॥੫੩॥ਕਰ ਜੋਰਤਿ ਕਹਿ'ਮਿਹਰ ਕਰੀਜਹਿ। ਵਹੀ ਤ੍ਰਵੱਰਕ[9] ਮੁਝ ਕੋ ਦੀਜਹਿ। ਤੁਮ ਖੁਦਾਇਕੀ ਜਾਤਿ ਸੁਜਾਨੋ।ਫੁਰਹਿ ਸ੍ਰਾਪ ਬਰ ਜਥਾ ਬਖਾਨੋ॥੫੪॥ਦਰਸ਼ਨ ਪਾਇ ਭਯੋ ਮੈਂ ਧੰਨ। ਦੇਹੁ ਤਵੱਰਕ ਹੋਹੁੰ ਪ੍ਰਸੰਨ[10]। ਬਿਨੈ ਸ ਪ੍ਰੇਮ ਜਾਚਨਾ ਜਾਨੀ[11]।ਸੁਨਿ ਕ੍ਰਿਪਾਲਮੁਖ ਮਧੁਰ ਬਖਾਨੀ॥੫੫॥'ਬੱਲੂਹਮਰੋ ਹੈਜੁਅਹਾਰਾ। ਆਨਹੁੰ ਜਾਇ ਸੁ ਬਨਜੋ ਜਿ ਤਮਾਰਾ[12]। ਗਮਨਜੋ ਸ਼ੀਘ੍ਰ ਥਾਰ ਭਰਿ ਆਨਾ। ਧਰਜੋ ਸ਼ਾਹੁ ਕੇ ਅੱਗ੍ਰ ਖਾਨਾ ॥੫੬॥ ਕਰ ਪਖਾਰ ਮੁਖ ਪਾਯਵ ਗ੍ਰਾਸਾ[13]। ਸ੍ਵਾਦ ਅਜਾਇਬ ਜਾਨਿ ਬਿਕਾਸਾ[14]।ਜਿਤਕ ਮਧੁਰਤਾ ਉੱਤਮ ਅਹੈ।ਪ੍ਰਥਮ ਕਵਰ[15]ਮਹਿੰ ਸਾਦ ਸੁ ਲਹੈ॥੫੭॥ ਰੁਚਿ ਜਾਗੀ ਤਬਿ ਦੁਸਰ ਖਾਵਾ। ਤੁਰਸ਼ ਸ੍ਵਾਦ ਉੱਤਮ ਕੋ ਪਾਵਾ। ਬਿਸਮਜੋ ਸ਼ਾਹੁ–ਕਹਾਂ ਯਹਿ ਬਾਤ।ਦੁਤਿਯੋ ਰਸ[16] ਹੋਯਸਿ ਕਿਸ ਭਾਂਤਿ–॥੫੮॥ਬਹੁਰ ਤੀਸਰੋ ਪਾਇਸ ਕੌਰ[17]।ਸ੍ਵਾਦ ਸਲਵਣ

---

[1]ਉਸਤਤੀ ਵਾਨ। [2]ਚੋਬਦਾਰ। [3]ਇਕੱਠੇ ਕਰਕੇ, ਸੰਕੋਚਕੇ। [4]ਤਿਸ ਵੇਲੇ। [5]ਰੁਚੀ ਤੋਂ ਬਿਨਾ। [6]ਖਾਣਾ ਕਰਦੇ ਹਾਂ। [7]ਸੁੰਦਰ। [8]ਬਰਕਤ ਵਾਲਾ (ਪ੍ਰਸ਼ਾਦ) [ਫਾ:, ਤਬੱਰਕ]। [9]ਸਹਤ ਪ੍ਰੇਮ ਦੇ ਮੰਗਣ ਦੀ ਬੇਨਤੀ ਜਾਣਕੇ। [10]ਬੁਰਕੀ, ਗ੍ਰਾਹੀ। [11]ਅਨੰਦ ਹੋਯਾ। [12]ਦੂਜਾ ਰਸ।

*ਪਾ:–ਨਮਹਿੰ।

ਪਾਇ ਤਬਿ ਔਰ। ਚਤੁਰਥ ਮਹਿੰ ਪਾਇਸ ਕਹੁ ਪਾਇਸਿ[1]। ਜਨੋਂ ਜਨੋਂ ਅਚਿ ਤਨੋਂ ਤਨੋਂ ਥਿਸਮਾਇਸਿ ॥੫੯॥ ਖਟ ਰਸ ਕੇ ਸ਼ੁਭ ਸ੍ਵਾਦ ਜਿ ਹੋਇਂ।ਅਚਤਿ[2] ਸ਼ਾਹੁ ਨੇ ਲੀਨੇ ਸੋਇ। ਜਨਮ ਧਾਰਿ ਜੋ ਸ੍ਵਾਦ ਨ ਪਾਯੋ। ਲਵਨ ਬਿਹੀਨ ਓਗਰੋ ਖਾਯੋ ॥੬੦॥ਭ੍ਰਿਪਤਿ ਸ਼ਾਹੁ ਕਰ[3] ਬਹੁਰ ਪਖਾਰੇ। ਬਿਸਮਤਿ ਹੁਇ, ਕਰ ਜੋਰਿ ਉਚਾਰੇ। 'ਸਿਫ਼ਤ ਆਪ ਕੀ ਕਹੀ ਨ ਜਾਇ। ਆਰਫ਼[4] ਕਾਮਲ[5] ਸਭਿ ਸੁਖਦਾਇ॥੬੧॥ਜੇਕਰਿ ਮੋਹਿ ਪਰ ਅਨਕੂਲ[6]। ਹਰਖ ਦੇਹੁੰ[7] ਕੁਛ ਕਰੋ ਕਬੂਲ। ਜੋ ਸੇਵਾ ਤੁਮਰੀ ਹੁਇ ਜਾਇ। ਬਨਹੁੰ ਸਫਲ ਸ਼ਾਂਤੀ ਮੁਝ ਆਇ' ॥੬੨॥ਬਿਕਸਿ ਪ੍ਰਭੂ ਮੁਖ ਤਾਂ ਸੋ ਕਹੀ। 'ਕਿਸੂ ਬਸਤੁ ਕੀ ਖ਼ਾਸ਼ ਨ ਰਹੀ। ਦਿਏ ਗੁਰੂ ਨੇ ਅਤੁਟ ਭੰਡਾਰੂ। ਖਰਚਤਿ ਖਾਵਤਿ ਪਾਇ ਨ ਪਾਰੂ' ॥੬੩॥ ਸ਼ਾਹੁ ਸਹਤ ਉਮਰਾਵਨ ਫੇਰਾਬੇਰ ਬੇਰ ਕਹਿੰ 'ਕਰਹੁ ਨ ਫੇਰ[8]'। ਕਿਤਿਕ ਗ੍ਰਾਮ ਕੋ ਪਟਾ ਲਿਖਾਇਵਾ ਸ਼੍ਰੀ ਸਤਿਗੁਰ ਕੇ ਚਰਨ ਚਢਾਇਵ[9]॥੬੪॥ਇਹ ਸਭਿ ਨਿਰਨੈ ਆਗੈ ਕਰਿ ਹੈਂ।ਜਹਾਂ ਸੁਧਾਸਰ[10] ਕਥਾ ਉਚਰਿਹੈਂ। ਦੇ ਕਰਿ ਗਯੋ ਗ੍ਰਾਮ ਸੁਲਤਾਨ। ਬੈਠੇ ਸ਼ੋਭਤਿ ਗੁਰ ਭਗਵਾਨ ॥੬੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਬਾਲਕ ਜਿਵਾਵਨ, ਅਕਬਰ' ਪ੍ਰਸੰਗ ਬਰਨਨੰ ਨਾਮ ਤੀਨ ਸ਼ਸ਼ਟੀ ਅੰਸੂ ॥ ੬੩ ॥

੬੪.[ਬੀਬੀ ਜੀ ਨੂੰ ਸੋਨੇ ਦੀ ਇਟ। ਲੰਗਰ ਦੀ ਲਤ। ਸਿਖੀ ਦੀ ਰਹਿਣੀ]।

ਦੋਹਰਾ॥ ਰਾਮਦਾਸ ਹਿਤ ਗ੍ਰਾਮ ਸਭਿ ਲੀਨ ਗੁਰੂ ਮਹਾਰਾਜ ॥ ਜਾਨ ਭਵਿੱਖਤ ਸਰਬ ਗਤਿ ਬਰਧਨ ਜਥਾ ਸਮਾਜ[11]॥ ੧ ॥ ਚੌਪਈ ॥ ਸ਼੍ਰੀ ਸਤਿਗੁਰ ਇਮਿ ਭਗਤਿ ਬਿਥਾਰਤਿ। ਬਖਸ਼ਸ਼ ਕਰਤਿ ਦੇਖਿ ਕਰਿ ਆਰਤਿ। ਛੋਟੀ ਸੁਤਾ ਸੇਵ ਨਿਤਿ ਕਰੈ।ਲਖਹਿ ਪ੍ਰਭੂ[12] ਇਮਿ ਭਾਉ ਸੁ ਧਰੈ॥੨॥ਪਿਤ ਕਰਿ ਨਹਿੰ ਜਾਨਹਿ ਬਹੁ ਸਯਾਨੀ।ਭਾਉ ਭਗਤਿ ਕੋ ਤਨ ਜਨੁ ਭਾਨੀ[13]। ਮਨਹੁੰ ਕੀਰਤੀ ਰੂਪ ਕਰਸੋ ਹੈ[14]। ਕੈ ਰ੍ਰੀ ਸ਼੍ਰੀ[15] ਨਿਜ ਬੇਸੁ ਧਰਸੋ ਹੈ ॥ ੩ ॥ ਬਡ

---

[1]ਖੀਰ ਦਾ ਸੁਵਾਦ ਪਾਇਆ। [2]ਖਾਣ (ਸਮੇਂ ਵਿਚ)। [3]ਹਥ। [4]ਰਬ ਨੂੰ ਮਿਲਿਆ ਹੋਇਆ [ਅ਼ਰਬੀ, ਆ਼ਰਫ਼]। [5]ਪੂਰਨ [ਅ਼:, ਕਾਮਲ]। [6]ਕ੍ਰਿਪਾਲੂ ਹੋ। [7]ਪ੍ਰਸੰਨ ਹੋਕੇ ਮੈਂ ਦੇਂਦਾ ਹਾਂ। [8]ਬਾਰ ਬਾਰ ਕਹਿਆ (ਇਨ੍ਹਾਂ ਦੀ ਅਰਜ਼) ਮੋੜੋ ਨਹੀਂ। [9]ਚਰਨੀ ਭੇਟ ਕਰ ਦਿੱਤਾ। [10]ਅੰਮ੍ਰਿਤਸਰ ਦੀ। [11]ਭਾਵ ਪੰਥ ਨੇ ਵਧਣਾ ਹੈ। [12]ਪਰਮੇਸ਼ਰ ਰੂਪ ਜਾਣਕੇ। [13]ਮਾਨੋ ਬੀਬੀ ਭਾਨੀ ਜੀ ਭਾਉ ਭਗਤੀ ਦਾ ਹੀ ਸਰੂਪ ਹੈ। [14]ਮਾਨੋ ਕੀਰਤੀ ਨੇ ਰੂਪ ਧਾਰ ਲਿਆ ਹੈ। [15]ਪ੍ਰਤਾਪ ਸ਼ੀਲ ਲਛਮੀ ਨੇ [ਸ਼੍ਰੀ:, ਰ੍ਰੀ=ਪ੍ਰਾਪਤ ਕਰਨਾ। ਦੇਵ ਮਾਤਾ। ਭੈਰਵ]।

ਭਾਗ। ਪਤਿਬ੍ਰਤਾ ਸੁਸ਼ੀਲਾ। ਨੰਮ੍ਰਿਭੂਤ ਨਿਤਿ ਸੁਮਤਿ ਗਹੀਲਾ[1]। ਅਪਰ ਨਿਕਟ ਕੋ ਹੋਨ ਨ ਪਾਵਹਿ।ਇਹ ਧਰਿ ਸ਼ਰਧਾ ਸੇਵ ਕਮਾਵਹਿ॥ ੪॥ ਜਥਾ ਪ੍ਰਸੰਨ ਹੋਹਿ ਪਿਤ ਹੇਰਿ। ਤਥਾ ਕਰਹਿ ਨਿਤਿ ਸੇਵ ਬਡੇਰ।ਪਹਿਰ ਰਾਤਤੇ ਕਰਹਿ ਸ਼ਨਾਨ।ਤਬਿ ਪਹੁੰਚਹਿ ਦਰਸ਼ਨਹਿਤ ਠਾਨਿ॥੫॥ਮਨ ਕਰਿ ਬੰਦਨ ਕਰਹਿ ਸਦੀਵ। ਪਿਤਾ ਪ੍ਰਮੇਸੁਰ ਜਾਨਹਿ ਜੀਵ[2]*। ਬਹੁਰ ਸੇਵ ਹਿਤ ਜਬਿ ਕਬਿ ਆਵੈ। ਭਾਨੀ ਕ੍ਰਿੱਤਿ[3] ਗੁਰੂ ਮਨ ਭਾਵੈ॥੬॥ ਇਕ ਦਿਨ ਬੈਠੀ ਬਨਿ ਕੈ ਦੀਨ। ਬਿਨਤੀ ਸਹਤ ਬੋਲਿਬੋ ਕੀਨ। 'ਪਿਤ ਜੀ ਬਡੇ ਸ਼ਰੀਕ ਹਮਾਰੇ। ਅਧਿਕ ਧਨੀ ਗਨ ਰਿਦੇ ਹੰਕਾਰੇ॥੭॥ ਸਰਬ ਸ਼ਰੀਕਨ ਊਚਾ[4] ਬੋਲਹਿੰ। ਬਸਤ੍ਰਨਿ ਪਹਿਰੈਂ ਲੈ ਬਹੁ ਮੋਲਹਿੰ। ਕੰਚਨ ਕੇ ਭੂਖਨ ਬਹੁ ਪਾਵਹਿੰ।ਹਮਕੋ ਤ੍ਰਰਕੈਂ ਉਰ ਗਰਬਾਵਹਿੰ'॥੮॥ ਸੁਨਿ ਤਨੁਜਾ ਕੇ ਮਨ ਕੀ ਜਾਨਿ। ਬੋਲੇ ਸ਼੍ਰੀ ਸਤਿਗੁਰ ਭਗਵਾਨ। ਸਮੁਖ ਸ਼ਿਲਾ ਇਕ ਪਰੀ ਨਿਹਾਰੀ। 'ਇਤਿਕ ਹੇਮ ਮਹਿੰ ਹੁਇ ਸਭਿ ਕਾਰੀ॥੯॥ ਬਸਤ੍ਰ ਬਿਭੂਖਨ ਹੋਹਿੰ ਕਿ ਨਾਂਹੀ। ਜੋ ਕਰਿ ਬਨਹਿੰ ਗਹੋ ਕਰ ਮਾਂਹੀ'। 'ਪਿਤ ਜੀ ਆਪ ਸਰਬ ਗਤਿ ਜਾਨੋ।ਸਭਿ ਬਿਧਿ ਸਮਰਥ ਚਹਹੁ ਸੁ ਠਾਨੋ'॥੧੦॥ਇਮਿ ਕਹਿ ਸ਼ਿਲਾਬਿਲੋਕੀ ਜਬੈ।ਦਮਕਤਿ ਹੁਈ ਹੇਮ ਕੀ ਸਬੈ। ਪਿਤ ਆਇਸੁ ਤੇ ਲੀਨਿ ਉਠਾਇ। 'ਨਿਜ ਅਰ ਸੁਤ ਕੋ ਭੂਖਨ ਪਾਇ'॥੧੧॥ ਕਹਤਿ ਭਏ ਗੁਰ ਕਰੁਨਾ ਧਾਰਿ। 'ਹਮ ਤੋ ਰਾਖਹਿੰ ਨਹੀ ਅਗਾਰ।ਹੋਹਿ ਤੁਮਾਰੇ ਐਸ਼੍ਵਰਜ ਭਾਰੀ। ਜਾਚਨੋ ਯਾਂਤੇ ਲੇਹੁ ਅਗਾਰੀ[5]'॥੧੨॥ਜਨੋਂ ਜਨੋਂ ਪਿਤ ਬੋਲਤਿ ਅਨਕੂਲ[6]।ਤਨੋਂ ਤਨੋਂ ਭਾਨੀ ਹੁਇਸੁਖਮੂਲ। ਰਹੈ ਨੰਮ੍ਰਿ ਬਹੁ ਸੇਵ ਕਮਾਵਹਿ। ਅਨੁਸਾਰੀ ਹੁਇ ਸਦਾ ਰਿਝਾਵਹਿ॥੧੩॥

ਗੁਰ ਪੁਰਿ ਤੇ ਤ੍ਰੈ ਕੋਸਿਕ ਗ੍ਰਾਮ। ਹੁਤੋ ਕੋਇ ਤਿਲਵੈਂਡੀ ਨਾਮ। ਤਹਿੰ ਸਿਖ ਇਕ ਖੱਤ੍ਰੀ ਜਿਹ ਜਾਤਿ। ਇਕ ਪਗ ਹੁਤੋ ਚਲਤਿ ਲੰਗਰਾਤ॥੧੪॥ ਨਿਤਿ ਸ਼ਰਧਾ ਧਰਿ ਦਧਿ[7] ਕੋ ਲਯਾਵਤਿ। ਧਰਤਿ ਪ੍ਰੀਤਿ ਸਤਿਗੁਰੂ ਖੁਲਾਵਤਿ।ਕਰਤਿ ਸੇਵ ਬੀਤਨੋ ਚਿਰਕਾਲ। ਅਪਨੋ ਨੇਮ ਰਖਨੋ ਪ੍ਰਤਿਪਾਲ॥੧੫॥ ਜੋ ਬਰਖਾ ਬਰਖਹਿ ਬਹੁ ਭਾਰੀ†।ਆਨਹਿ ਦਧਿ ਕੋ ਲਾਇ ਨ ਬਾਰੀ। ਟੂਟੀ

---

[1]ਸ੍ਰੇਸ਼ਟ ਬੁਧੀ ਗ੍ਰਹਣ ਕਰਨ ਵਾਲੀ।[2]ਪਿਤਾ ਜੀ ਨੂੰ ਪ੍ਰਮੇਸਰ ਰੂਪ ਜਾਣਕੇ ਜੀਉਂਦੀ ਸੀ।[3]ਸੇਵਾ। [4]ਸ਼ਰੀਕਣੀਆਂ ਉਚੀ ਭਾਵ ਹੰਕਾਰ ਸਹਤ। [5]ਅਗੇ ਹੀ ਲੈ ਲਓ। [6]ਪਿਤਾ ਦੇ ਅਨੁਸਾਰ ਹੀ। [7]ਦਹੀ। *ਪਾ:-ਪਿਤਾ ਪ੍ਰਮੇਸ਼, ਨ ਜਾਨਹਿ ਜੀਵ। †ਪਾ:-ਬਾਰੀ।

ਟੰਗਰੀ ਕਾਸ਼ਟ[1] ਪਰ ਧਰਿ। ਸਮੇਂ ਸੀਤ ਕੇ ਲਯਾਵਤਿ ਕਰਿ ਪਰ[2] ॥ ੧੬ ॥ ਇਕ ਦਿਨ ਦਹੀ*ਲਿਯੋ ਕਰ ਚਲਯੋ। ਗ੍ਰਾਮ ਚੌਧਰੀ ਮਗ ਮਹਿੰ ਮਿਲਯੋ। ਹਾਸੀ ਕਰਿ ਤਿਨ† ਗਹਿਬੋ ਕੀਨਿ। ਲਈ ਕਾਠ ਕੀ ਟੰਗਰੀ ਛੀਨ ॥੧੭॥ ਕਹਤਿ ਭਯੋ'ਨਿਤ ਗ਼ਰ ਢਿਗ ਜਾਵਹਿਂ। ਪ੍ਰੇਮ ਧਾਰਿ ਦਧਿ ਸਦਾ ਖੁਲਾਵਹਿਂ। ਸਾਬਤ ਟੰਗਰੀ ਕਰੀ ਨ ਤੋਹਿ।ਬਿਰਥਾ ਸ਼੍ਰਮ ਤੇਰੋ ਸਭਿ ਹੋਹਿ॥੧੮॥ਆਵਤਿ ਜਾਤਿ ਚਰਨ ਲੰਗਰਾਤ। ਬਹੁਤ ਖੇਦ ਧਰਿ ਪਹੁੰਚਹਿਂ ਪ੍ਰਾਤਿ। ਇਹ ਭੀ ਕਸ਼ਟ ਨ ਤੇਰੋ ਖੋਵਾ। ਕਯਾ ਅਚਰਜ ਤੁਵ ਦਿਸ਼ ਨਹਿੰ ਜੋਵਾ ॥੧੯॥ ਮ੍ਰਿਤਕ ਨਗਰ ਕੇ ਕਿਤਿਕ ਜਿਵਾਏ। ਅਜ਼ਮਤ ਜਿਨਕੀ ਜਗ ਅਜ਼ਮਾਏ[3]। ਕਯਾ ਦੁਰਮਤਿ ਤੇਰੇ ਮਹਿੰ ਜਾਨੀ।ਕ੍ਰਿਪਾਦ੍ਰਿਸ਼ਟਿ ਨਹਿੰ ਦੇਖਨ ਠਾਨੀ'॥੨੦॥ਸੁਨਿ ਖੱਤ੍ਰੀ ਕਹਿ 'ਨਹਿੰ ਅਟਕਾਵਹੁ। ਸਮੋ ਜਾਤਿ ਬੀਤਯੋ ਇਸ ਥਾਵਹੁ[4]। ਸਤਿ-ਗੁਰ ਮੇਰੇ ਵੇ ਪਰਵਾਹੁ।ਚਹੈਂ ਸੁ ਕਰਹਿਂ ਏਕਛਿਨ ਮਾਂਹੁ॥੨੧॥ਜਿਮਿਰਜ਼ਾਇ ਤਿਨ ਕੀ ਹਮ ਹੇਰਹਿਂ। ਹਰਖਮਾਨ ਹੁਇ ਰਹੈਂ ਘਨੇਰਹਿਂ। ਭਲੋ ਜੀਵ ਕੌ ਜਿਮਿ ਹੁਇ ਜਾਇ।ਤਿਮਿ ਸਿੱਖਨ ਹਿਤ ਗੁਰੂ ਕਰਾਇੰ' ॥੨੨॥ ਇਮਿ ਕਹਿ ਜਾਚਿ ਸੁ ਲਕਰੀ ਲੀਨੀ। ਕਿਤਿਕ ਸਮੇਂ ਬੀਤੇ ਤਿਸ ਦੀਨੀ। ਟੰਗਰੀ ਲੰਗਰੀ ਕਾਸ਼ਟ ਪਰ ਧਰਿ।ਮਾਰਗ ਚਲਯੋ ਉੜਾਇਲ ਕੋ ਕਰਿ ॥੨੩॥ ਦੇਗ਼ ਥਾਨ ਮਹਿੰ ਸਤਿਗੁਰ ਆਏ।ਥਾਲ ਪਰੋਸੁ ਧਰਯੋ ਅਗੁਵਾਏ। ਸਗਰੀ ਸੰਗਤਿ ਕੋਰਿ ਅਗਾਰੇ। ਕਰੇ ਪਰੋਸਨ ਬਿਬਿਧ ਅਹਾਰੇ॥੨੪॥ ਬੈਠਿ ਰਹੇ ਸਤਿਗੁਰ ਤਿਸ ਕਾਲ। ਮੁਖ ਮਹਿੰ ਗ੍ਰਾਸ ਨ ਪਾਇੰ ਰਸਾਲ। ਗੁਰ ਦਿਸ਼ ਪਿਖਿ ਕਰਿ ਸਗਰੀ ਸੰਗਤਿ।ਨਹਿੰ ਅਹਾਰ ਮੁਖ ਪਾਵਹਿ ਪੰਗਤਿ ॥੨੫॥ਬੂਝੇ ਬੱਲੂ ਦਾਸ ਜੁ ਅਹੈ। 'ਅਚਤਿ ਨਹੀਂ ਪ੍ਰਭੂ ! ਕੋ ਬਿਧਿ ਅਹੈ?। ਬੈਠੀ ਸੰਗਤਿ ਤਯਾਰ ਅਹਾਰ।ਨਹੀਂ ਗ੍ਰਾਸ ਕਿਨ ਮੁਖ ਮਹੁੰ ਡਾਰਾ'॥੨੬॥ਸੁਨਿ ਬੋਲੇ ਗੁਰ'ਅਚੈਂ ਨ ਤਬਿ ਲੌ।ਸਿਖ ਪ੍ਰੇਮੀ ਨਹਿੰ ਪਹੁੰਚੈ ਜਬਿ ਲੌ। ਰੋਕਯੋ ਗ੍ਰਾਮ[5] ਚੌਧਰੀ ਆਵਤਿ। ਉਪਾਲੰਭ ਜੁਤਿ ਹਾਸ[6]ਸੁਨਾਵਤਿ'॥੨੭॥ਇਤਨੇਮੈਂ ਚਲਿ ਤੁਰਨ ਆਇ ਸੁ। ਦਧਿ ਆਗੇ ਧਰਿ ਸੀਸ ਨਿਵਾਇਸੁ। ਲੇ ਸਤਿਗੁਰ ਨੇ ਅਚਯੋ ਅਹਾਰਾ। ਅਪਰ ਸਰਬ ਤ੍ਰਿਪਤੇ ਛੁਧਿ ਟਾਰਾ॥੨੮॥ਪਾਨਿ ਪਾਨਿ ਕਰਿ ਪਾਨ ਪਖਾਰੇ[7]।

---

[1]ਲੱਕੜ ਦੀ ਬਣੀ ਘੋੜੀ ਲੰਗੜਿਆਂ ਦੇ ਤੁਰਨ ਵਾਲੀ। [2]ਜ਼ਰੂਰ ਬਰਜ਼ਰੂਰ (ਅ) ਹੱਥ ਤੇ। [3]ਪਰਖਾਈ ਹੈ। [4]ਇਸ ਥਾਂ ਤੇ (ਖਲੋਤਿਆਂ) ਸਮਾਂ ਬੀਤਦਾ ਜਾਂਦਾ ਹੈ। [5]ਪਿੰਡ ਦੇ। [6]ਉਲਾਂਭੇ ਸਹਤ ਮਖੌਲ ਦੇ। [7]ਪਾਣੀ ਪੀਕੇ ਹੱਥ ਧੋਤੇ। *ਪਾ:–ਦਧੋ। †ਹਸੀ ਕਰਤਿ ਨੇ।

।ਸ਼ਰਧਾ ਪੂਰਨ ਹੋਤੁ ਉਚਾਰੇ। 'ਆਜ ਕਹਾਂ ਤੁਮ ਬਿਲਮ ਲਗਾਈ। ਆਧਵ[1] ਭੋਜਨ ਸਮੈਂ ਬਿਤਾਈ?'॥੨੯॥ਹਾਥ ਜੋਰਿ ਤਿਨ ਸਰਬ ਪ੍ਰਕਾਸ਼ੀ[2]। 'ਕਰੀ ਪੰਚ ਨੇ ਮੋ ਸੰਗ ਹਾਸੀ ।–ਗੁਰ ਜੇ ਸਮਰਥ ਸੇਵ ਕਮਾਈ। ਟੰਗਰੀ ਲੰਗਰੀ ਕਯੋਂ ਨ ਬਨਾਈ॥੩੦॥ਆਵਤਿ ਜਾਤਿ ਬਾਦ ਸ਼੍ਰਮ ਕਰਯੋ। ਦੁਤਿਯ ਪੈਰ ਜੋ ਨਹਿਨ ਸੁਧਰਯੋ–।ਕਾਸ਼ਟ ਕੀ ਟੰਗੀਆ ਮਮ ਛੀਨੀ। ਕਿਤਿਕ ਦੇਰਿ ਕਰਿ ਮੁਝ ਕੋ ਦੀਨੀ॥੩੧॥ਇਸ ਬਿਧਿ ਬਿਲਮ ਲਗੀ ਮੁਝ ਆਵਤਿ। ਜਬਿ ਤਿਨ ਦਈ ਆਇ ਉਤਲਾਵਤਿ' । ਸੁਨਿਕੈ ਗੁਰ ਸਭਿ ਬਿਖੈ ਅਲਾਈ । 'ਬਾਤ ਨਹੀਂ ਹਮਰੇ ਚਿਤ ਆਈ॥੩੨॥ਸ਼ਾਹੁ ਹੁਸੈਨ[3] ਪਾਸ ਅਬਿ ਜਾਵਹੁ। ਤਿਸਤੇ ਨਿਜ ਟੰਗਰੀ ਸੁਧਰਾਵਹੁ । ਜਬਿ ਤੁੰ ਮਿਲਹਿੰ ਜਾਇ ਧਰਿ ਭਾਉ । ਪੈਹਹਿੰ ਟੰਗਰੀ ਬਿਲਮ ਨ ਕਾਉ'॥੩੩॥ਮਾਨਿ ਬਚਨ ਗੁਰ ਕੋ ਤਬਿ ਗਯੋ*। ਸ਼ਾਹੁ ਹੁਸੈਨ ਨਿਕਟ ਜਾ ਭਯੋ[4]†। ਇਸ ਪ੍ਰਕਾਰ ਤਿਹ"ਹੁਤੋ ਸੁਛਾਉ। ਨਿਕਟ ਜੁ ਆਵੈ ਮਾਰ ਭਗਾਉ[5]॥੩੪॥ਗੁਰ ਆਗਯਾ ਤੇਸਿਖ ਜਬਿ ਗਯੋ।ਇਸ ਕੋ ਨਹੀਂ ਹਤਨ ਕਿਛੁ ਕਯੋ । ਬੂਝਤਿ ਭਯੋ 'ਕਹਾਂ ਤੇ ਆਇਸਿ ?'। ਸਿਰ ਨਿਵਾਇ ਇਨ ਸਕਲ ਸੁਨਾਇਸਿ ॥੩੫॥ ਹਾਥ ਬੰਦਿ ਹੁਇ ਸਨਮੁਖ ਬੈਠਯੋ। ਦੇਖਿ ਹੁਸੈਨ ਸ਼ਾਹੁ ਤਬਿ ਐਂਠਯੋ'।ਹੁਤਿਕੈ ਕੁਤਕਾ ਝਿਰਕ ਉਠਾਇਵ।ਡਰਿਕਰਿ ਭਾਗ ਚਲਯੋ ਉਤਲਾਇਵ॥੩੬॥ਪ੍ਰਿਸ਼ਟ ਫੇਰ ਜਬਿ ਭਾਜਤਿ ਭਯੋ। ਚਰਨ ਦੂਸਰੋ ਤਸ ਬਨਿ ਗਯੋ। ਅਚਰਜ ਹ੍ਵੈ ਕਰਿ ਹਟਯੋ ਪਿਛਾਰੀ । ਗਹੇ ਚਰਨ ਪਰ ਰਹਯੋ ਅਗਾਰੀ'॥੩੭॥'ਮੁਝ ਲੰਗਰੇ ਕੀ ਟਾਂਗ ਬਨਾਈ।ਅਹੈ ਆਪਕੀ ਅਧਿਕ ਬਡਾਈ' । ਸ਼ਾਹੁ ਹੁਸੈਨ ਬੈਨਿ ਤਬਿ ਕਹੇ।'ਕਰਨ ਕਰਾਵਨ ਔਰੇ ਅਹੇ ॥ ੩੮ ॥ ਸ਼੍ਰੀ ਗੁਰ ਅਮਰਦਾਸ ਸਭਿ ਸ੍ਵਾਮੀ । ਕਰਹਿੰ ਆਪ ਹਮ ਦੇਂ ਬਦਨਾਮੀ[6]।ਅਬਿ ਗਮਨੋ ਰਹੀਐ ਤਿਨ ਸ਼ਰਨੀ।ਹਮ ਦਿਸ਼ ਤੇ ਕਹੁ ਪਰਨੋ ਚਰਨੀ[10] ॥੩੯॥ ਸਤਿਗੁਰ ਪਰ ਹੀ ਧਰੋ ਭਰੋਸਾ । ਹਮ ਸਮ ਦਾਸ ਅਨੇਕ ਅਦੋਸ਼ਾ[11]।ਪਿਖ ਚਰਿੱਤ੍ਰ ਸਭਿਹੀ ਬਿਸਮਾਏ।ਅਚਰਜ ਗਤਿ ਕੁਛ ਲਖੀ ਨ ਜਾਏ॥੪੦॥ਜਬ ਖੱਤ੍ਰੀ ਆਧੋ ਚਲਿ ਪਾਸ।ਬਿਕਸੇ ਸਤਿਗੁਰ ਕ੍ਰਿਪਾ ਅਵਾਸ।

---

[1](ਤੂੰ) ਆਇਆ ਹੈਂ । [2]ਦੱਸੀ । [3]ਇਕ ਗੁਰੂ ਕਾ ਸਿੱਖ ਸੀ ਮੁਸਲਮਾਨ ਜਾਮੇ ਵਿਚ । [4]ਚਲਾ ਗਿਆ । [5]ਭਾਵ ਸ਼ਾਹ ਹੁਸੈਨ ਦਾ । [6]ਭਜਾ ਦਿੰਦਾ ਸੀ । [7]ਆਕੜਿਆ । [8]ਅੱਗੇ (ਸ਼ਾਹ ਹੁਸੈਨ ਦੇ)। [9]ਕਰਦੇ ਆਪ ਹਨ ਤੇ ਬਦਨਾਮੀ ਸਾਨੂੰ ਦੇਂਦੇ ਹਨ। [10]ਪੈਰੀਂ ਪਉਣਾ। [11]ਦੋਸ਼ ਰਹਤ (ਗੁਰੂ ਜੀ ਦੇ)। *ਪਾ:–ਗਇਉ। †ਪਾ:–ਸੁ ਭਾਇਉ।

ਮਹਾਂਰਾਜ ਸੇਵਾ ਫਲ ਦਾਤਾ। ਸਿਖ ਵਤਸ਼ਲ[1] ਦੇ ਆਤਮ ਗਯਾਤਾ ॥੪੧॥ ਜਹਿੰ ਕਹਿੰ ਪੂਰਨ ਕੀਰਤਿ ਹੋਈ।ਪੀਰ ਫਕੀਰ ਪਿਖਹਿੰ ਸਭਿ ਕੋਈ।ਸੰਤ ਸਾਧ ਬੈਰਾਗੀ ਜਤੀ।ਦਰਸਹਿੰ ਸਤਿਗੁਰ ਕੋ ਸ਼ੁਭ ਮਤੀ ॥੪੨॥ ਇਕ ਦਿਨ ਸੰਗਤਿ ਸਤਿਗੁਰ ਪਾਸ।ਬੈਠੀ ਹੁਤੀ ਬ੍ਰਿੰਦ ਚਹੁੰ ਪਾਸ।ਬੁੱਢੇ ਆਦਿਕ ਸਿੱਖ ਜੁ ਸਯਾਨੇ।ਹਿਤ ਬੂਝਨ ਕੇ ਬੈਨ ਬਖਾਨੇ ॥੪੩॥ 'ਸਿੱਖੀ ਕੀ ਰਹਿਨੀ ਜਿਸ ਢਾਲ। ਸ਼੍ਰੀ ਮੁਖ ਤੈ ਅਬਿ ਕਹਹੁ ਕ੍ਰਿਪਾਲ। ਜਿਸ ਮਹਿੰ ਸਿਖ ਬਰਤੈ ਗਤਿ ਲਹੈ। ਭਉਜਲ ਬਿਖੈ ਬਹੁਰ ਨਹਿੰ ਬਹੈ' ॥੪੪॥ ਸੁਨਿ ਸਸਿ ਮੁਖ ਤੇ ਸੁਧਾ ਸਮਾਨੀ।ਸਤਿਗੁਰਕਰੁਨਾਕਰੀ*ਬਖਾਨੀ।'ਗੁਰੁਬਾਕ ਦ੍ਰਿੜ੍ਹਜਿਨ ਕਰਿਮਾਨੇ। ਸੋ ਮਮ ਪ੍ਯਾਰੋ ਸਿੱਖਜ ਮਹਾਂਨੇ ॥੪੫॥ਜਾਗਹਿਜਾਮ ਜਾਮਨੀ ਰਹੈ[2]।ਮੱਜਨ ਕਰਿ ਇਕੰਤ ਹੁਇ ਬਹੈ। ਮੋਰਿ ਸਰੂਪ ਰਿਦੇ ਮੋਂ ਧਾਰੇ।ਗੁਰਬਾਨੀ ਕੋ ਰਿਦੇ ਬਿਚਾਰੇ ॥੪੬॥ਮਨ ਦ੍ਰਿੜ ਕਰਿਕੈ ਸੁਰਤਿ ਟਿਕਾਵੈ। ਪ੍ਰਾਤਿ ਹੋਤਿ ਲੌ ਨਾਮ ਅਲਾਵੈ। ਧਰਮ ਕਿਰਤ ਕਰਿ ਸੰਤਨ ਸੇਵੈ।ਪਰ ਤ੍ਰਿਯ ਪਰਧਨ ਕਬਹੁੰ ਨ ਲੇਵੈ ॥੪੭॥ਨਿੰਦਾ ਝੂਠ ਨ ਨਿਠੁਰ[3]ਬਖਾਨੇ।ਪਰ ਦੁਖ ਦੁਖ,ਪਰ ਸੁਖ ਸੁਖ ਮਾਨੈ[4]। ਛੁਧਾ ਬਿਨਾ ਨਹਿੰ ਖੈਬੋ ਕਰੈ। ਨੀਂਦ ਬਿਨਾ ਨਹਿੰ ਸੁਪਤਨ ਪਰੈ[5] ॥ ੪੮॥ ਜੇ ਸੁਪਤਹਿ ਨਿਜ ਅਵਧਿ ਘਟਾਵਹਿ। ਛੁਧਿ ਬਿਨ ਖਾਇ ਰੋਗ ਉਪਜਾਵਹਿ।ਹੋਹਿ ਨ†ਸੱਤਿਨਾਮ ਕੋ ਸਿਮਰਨ। ਸਾਸਿ ਸਾਸਿ ਜਪੁ ਬਿਸਰ ਨ ਇਕ ਛਿਨ ॥੪੯॥ਪਰਮੇਸੁਰ ਕੋ ਭਾਣੋ ਮਾਨਹਿੰ। ਨਹੀਂ ਦੋਸ਼ੁ ਪ੍ਰਭੁ ਮਹਿੰ ਕਬਿ ਠਾਨਹਿੰ।ਆਛੋ ਜਾਨ ਮੁਦਤਿ ਚਿਤ ਰਹੈ। ਤਨ ਪੀਤਾ ਕੋ ਨਿਤਿਪ੍ਰਤਿ ਦਹੈ ॥੫੦॥ਕਾਮ ਨ ਕ੍ਰੋਧ ਨ ਲੋਭ ਨ ਧਾਰੈ। ਜਥਾ ਲਾਭ ਸੰਤੁਸ਼ਟ ਬਿਚਾਰੈ। ਆਛੋ ਕਰਮ ਦਿਖਾਇ ਨ ਚਾਹੈ। ਲਾਭ ਘਟੈ[6] ਪਾਖੰਡ ਇਸ ਮਾਂਹੈ ॥੫੧॥ ਨਾਮਦਾਨ ਇਸ਼ਨਾਨ ਨ ਤਯਾਗਹਿ।ਨਿਤਿ ਪ੍ਰਤਿ ਇਨਹੀਸੋਂ ਅਨੁਰਾਗਹਿ। ਹਰਿ ਗੁਰ ਕੀ ਨਿੰਦਾ ਨਹਿੰ ਸੁਨੈ। ਭਾਗਹਿ ਤਹਿੰ ਤੇ ਕੈ ਤਿਸੁ ਹਨੈ ॥੫੨॥ ਛਰ,ਮਤਸਰ[7]ਤ੍ਰਿਸ਼ਨਾ ਕੋ ਤਜਿ ਕੈ।ਨਿਜ ਆਛੋ ਜਾਨਹਿੰ ਹਰਿ ਭਜਿਕੈ[8]। ਸੁਖ ਪਰਲੋਕ ਚਾਹਿ ਕਰਿ ਸਦਾ।ਜਗ ਸੁਖ ਮਹਿੰ ਉਰਝਹਿ ਨਹਿੰ ਕਦਾ।

[1]ਸਿੱਖਾਂ ਦੇ ਪਿਆਰੇ। [2]ਪਹਿਰ ਰਾਤ ਰਹਿੰਦੀ। [3]ਕਠੋਰ (ਵਾਕ)। [4]ਪਰਾਏ ਦੁਖ ਨੂੰ (ਦੇਖਕੇ) ਦੁਖ ਮੰਨੇ ਤੇ ਪਰਾਏ ਸੁਖ ਨੂੰ ਸੁਖ। [5]ਸੌਣ ਲਈ (ਲੰਮਾ) ਨਾ ਪਵੇ (ਸਿਖ)। [6]ਚੰਗੇ ਕਰਮ (ਦਿਖਾਉਣ ਨਾਲ) ਲਾਭ ਘਟਦਾ ਹੈ। [7]ਛਲ ਤੇ ਈਰਖਾ। [8]ਹਰੀ ਨੂੰ ਭਜਕੇ ਆਪਣਾ ਭਲਾ ਜਾਣਦੇ ਹਨ। *ਪਾ:-ਕਰੇ। †ਪਾ:-ਹੈ ਹੈ।

੫੩॥ਗੁਰ ਸੇਵਨ ਹਰਿ ਸਿਮਰਨ ਕਰਨੋ।ਇਸ ਤੇ ਨੀਕੋ ਅਪਰ ਨ ਬਰਨੋ। ਸ਼ੁਭ ਮਤਿ ਇਨ ਕਉ ਤਜਾਗਹਿ ਨਾਂਹੀ। ਮਿਲਨੋ ਰਹੈ ਸਤਿਸੰਗਤਿ ਮਾਂਹੀ ॥ ੫੪ ॥ ਗੁਰਬਾਨੀ ਸੋਂ ਮਨੁ ਅਨੁਰਾਗਹਿ। ਪਠਤਿ ਸੁਨਤਿ ਜਬਿ ਮੀਠੀ ਲਾਗਹਿ।ਤਬਿ ਜਾਨਹਿ–ਮਮਹੁਇ ਕੱਲਜਾਨਹਿ–।ਸੁਨਿਗੁਰ ਸ਼ਬਦ ਕਮਾਵਨ ਠਾਨਹਿ'॥੫੫॥ਇਮਿਗੁਰ ਕਹੀ,ਸੁਨੀਦੈ ਕਾਨ।ਗੁਰ ਸਿੱਖਜਾਸਿੱਖਜਨ ਸੁਖਦਾਨ। ਧਰੀ ਰਿਦੇ ਮਹਿੰ ਜੋ ਬਡਿਭਾਗੀ[1]। ਸੱਤ੍ਰ ਨਾਮੁ ਜਪਿਬੇ ਲਿਵ-ਲਾਗੀ ॥੫੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਸਿੱਖ ਲੰਗਰੇ' ਪ੍ਰਸੰਗ ਬਰਨਨੰ ਨਾਮ ਚਤਰ ਬ੍ਰਿਜ਼ਟੀ ਅੰਸੂ ॥ ੬੪ ॥

੬੫. [ਭੋਜਨਾਂ ਦੀ ਅੰਸ ਚੁਲੇ ਵਿਚ। ਨਿੱਤਕ੍ਰਿਆ। ਬੀਬੀ ਭਾਨੀ ਤੇ ਸ਼੍ਰੀ ਅਰਜਨ ਜੀ ਨੂੰ ਵਰ]।

ਦੋਹਰਾ ॥ ਘਟਿ ਘਟਿ ਬਜਾਪਕ ਸਤਿਗੁਰੂ ਜਿਮ ਅਕਾਸ਼ ਸਭਿ ਮਾਂਹਿ। ਸੋ ਜਾਨਹਿੰ ਇਸ ਭੇਵ ਕੋ ਕ੍ਰਿਪਾ ਦ੍ਰਿਸ਼ਟਿ ਹੈ ਜਾਂਹਿ ॥੧॥ਚੌਪਈ॥ ਇਕ ਦਿਨ ਦੇਗ੍ਰਾ ਸਥਲ ਗੁਰ ਗਏ।ਸਿੱਖ ਸਰਬਹੀ ਸੰਗੀ ਭਏ।ਲਵਣ ਬਿਹੀਨਓਗਰਾ ਖਾਇਵਾਪਾਨੀ ਪਾਨਿ ਕੀਨ ਤ੍ਰਿਪਤਾਇਵ ॥੨॥ ਖਟ ਰਸ ਕੋ ਅਹਾਰ ਸ਼ੁਭ ਭਾਂਤੀ।ਸਤਿਸੰਗਤਿ ਅਚਵਨੋ ਕਰਿ ਪਾਂਤੀ[2]।ਸੂਖਮ ਓਦਨ ਪਾਇਸ[3] ਘਨੀ। ਸਰਪੀ ਸਿਤਾ ਸ੍ਵਾਦ ਸੋਂ ਸਨੀ[4]॥੩॥ਅਨਿਕ ਭਾਂਤਿ ਕੀ ਸੂਪ[5]ਬਨਾਈ।ਡਾਲ ਮਸਾਲੇ ਸ੍ਵਾਦ ਰਸਾਈ[6]। ਗੋਧੂਮ ਚੂਨ ਸੁ ਫੁਲਕਾ ਕਰੈ। ਮ੍ਰਿਦੁਲ ਪਾਤਰੇ ਬਹੁ ਕਰਿ ਧਰੈ[7]॥੪॥ ਇੱਤਜਾਦਿਕ ਸ਼ੁਭ ਹੋਤਿ ਅਹਾਰਾ। ਪਿਖਿ ਕਰਿ ਬੁੱਢੇ ਬਾਕ ਉਚਾਰਾ। 'ਸ਼੍ਰੀ ਸਤਿਗੁਰ ਜੀ ਪਰਮ ਕ੍ਰਿਪਾਲ ! ਹੋਤਿ ਅਹਾਰ ਅਨੇਕ ਰਸਾਲ॥੫॥ਸੋ ਸਭਿ ਸੰਗਤਿ ਅਚੈ ਸੁ ਚੀਨ। ਆਪ ਓਗਰਾ ਲਵਣ ਬਿਹੀਨ। ਇਹ ਸਿੱਖਜਨ ਕੇ ਉਚਿਤ ਨ ਕੋਈ। ਤੁਮ ਬਿਨ ਅਚਹਿੰ ਸ੍ਵਾਦ ਰਸ ਭੋਈ ॥੬॥ ਜਸੁ ਤੁਮ ਅਚਹੁ ਚਾਹਿ ਕਰਿ ਚਿਤ ਮੈਂ। ਸੋ ਸਿਖ ਅਚਹਿੰ ਰੀਤਿ ਇਹ ਹਿਤ ਮੈਂ।ਤੁਮਰੇ ਬਿਨਾ ਖਾਹਿੰ ਨਹਿੰ ਨੀਕੋ। ਏਵ ਮਨੋਰਥ ਹੈ ਮਮ ਹੀ ਕੋ॥੭॥ ਬਹੁ ਦਿਨ ਕੋ ਮੈਂ ਚਾਹਤਿ ਰਹਨੋ। ਆਜ ਸੁਨਾਯੋ ਅਵਸਰ ਲਹਨੋ[8]। ਸੁਨਿ ਪ੍ਰਸੰਨ ਬੁੱਢੇ ਪਰ ਭਏ।ਇਸ ਪ੍ਰਕਾਰ ਕੋ ਉੱਤਰ ਦਏ॥੮॥'ਗੁਰਮੁਖ ਸੰਗਤਿ ਅਰੁ ਮਮ ਮਾਂਹੀ।ਭੇਦ ਦੁਹਿਨ ਮੈਂ ਜਾਨੋ ਨਾਂਹੀ।ਮੈਂ ਸੰਗਤਿ ਕੇ ਸੰਗ ਅਭੇਦ।

---

[1]ਜੋ ਵਡਭਾਗੀ ਸਨ।[2]ਪੰਗਤ ਬਣਾਕੇ। [3]ਪਤਲੇ ਚਾਵਲਾਂ ਦੀ ਖੀਰ। [4]ਘਿਉ ਤੇ ਖੰਡ ਦੇ ਸ੍ਵਾਦ ਨਾਲ ਮਿਲੀ ਹੋਈ। [5]ਰਸੋਈ। [6]ਸ੍ਵਾਦ ਵਿਚ ਰਸਾਈ ਹੋਈ, ਭਾਵ ਸ੍ਵਾਦ ਦਾਰ ਕੀਤੀ ਹੋਈ। [7]ਨਰਮ ਤੇ ਬਹੁਤ ਪਤਲੇ ਤਿਆਰ ਕਰ ਰਖੇ। [8]ਸਮਾਂ ਪਾ ਕਰਕੇ।

ਸੁਖ ਤੇ ਸੁਖੀ,ਖੇਦ ਤੇ ਖੇਦ॥੬॥ਜੋ ਸੰਗਤਿ ਰੁਚਿ ਕਰਤਿ ਅਹਾਰਾ। ਸੋ ਮੁਝ ਪਹੁੰਚੈ ਸ੍ਵਾਦਲ ਸਾਰਾ'।ਕਰਤੇ ਚੁਰਾ ਬਚਨ ਇਮਿ ਕਹੈ'। 'ਦੇਖੋ ਮੁਖ ਮੇਰੇ ਮਹਿੰ ਅਹੈਂ'॥੧੦॥ ਕਰਿਕੈ ਚੁਰਾ ਦਿਖਾਵਨ ਕੀਨਾ। ਸਕਲ ਅਸਨ ਕਨ² ਤਿਸ ਮਹਿੰ ਚੀਨਾ। ਪਾਇਸ ਆਦਿਕ ਦੇਖਨਿ ਕਰੇ। ਸਭਿ ਮਹਿੰ ਗੁਰੂ ਰੂਪ ਨਿਜ ਧਰੇ³॥੧੧॥ਆਪ ਅਚਾਵਹਿੰ ਅਚਵਹਿੰ ਆਪੈ। ਆਪੇ ਸਭਿ ਘਟ ਥਾਪ ਉਥਾਪੈ। ਸਗਰੀ ਅੰਨ ਅੰਸ਼ ਦਿਖਰਾਈ। ਪੁਨ ਸ਼੍ਰੀ ਸਤਿਗੁਰ ਬਰਨ* ਸੁਨਾਈ॥੧੨॥ਦੰਤਨ ਜਾੜ੍ਹਨ⁴ਮਹਿੰ ਲਗਿ ਜੋਈ।ਸਿਖ ਕੋ ਕੀਨ ਦਿਖਾਵਨ ਸੋਈ। ⁵ਪਰਮ ਹਿਤੂ ਬ੍ਰਿਧ!ਤੂੰ ਬੁਧਿਵੰਤਾ। ਨਿਸ਼ਚੈ ਮੋਰੋ ਇਹੀ ਮਤੰਤਾ ॥ ੧੩॥ ਸੰਗਤ ਅਚਹਿ ਪ੍ਰੇਮ ਕੇ ਨਾਲ। ਸੋ ਮੁਝ ਪਹੁੰਚਹਿ ਸਭਿ ਹੀ ਕਾਲ। ਸੰਗਤਿ ਮੋ ਬਿਨ ਦੂਸਰ ਨਾਂਹੀ। ਏਕ ਰੂਪ ਜਾਨਹੁ ਮਨ ਮਾਂਹੀ'॥੧੪॥ਸੁਨਿ ਕਰਿ ਬ੍ਰਿੱਧ ਬਚਨ ਸਤਿਗੁਰ ਕੇ। ਮਹਾਂ ਪ੍ਰਮੋਦ ਪ੍ਰੇਮ ਜੁਤਿ ਧਰਿਕੇ। ਚਰਨ ਕਮਲ ਪਰ ਸੀਸ ਟਿਕਾਯੋ। ਸੁਜਸ ਬਿਸਾਲ ਕਰਤਿ ਹੁਲਸਾਯੋ ॥ ੧੫ ॥ ਸੰਗਤਿ ਅਧਿਕ ਬ੍ਰਿਧੀ ਗੁਰ ਕੇਰੀ।ਸ਼ੁਭ ਮਤਿ ਪ੍ਰਾਪਤਿ ਭਈ ਬਡੇਰੀ।ਸਿੱਖੀ ਰੀਤਿਮਹਿਦ ਵਿਸਤਾਰੀ।ਬਿਸੈ ਬਾਸ਼ਨਾ[੫] ਸਭਿ ਨਿਰਵਾਰੀ†॥੧੬॥ਸਤਿਗੁਰ ਨੇਮ ਸਦਾ ਨਿਰਬਾਹੈਂ।ਜਾਮੁ ਜਾਮਨੀ ਜਾਗਨ ਕਾ ਹੈ।ਉਠਹਿੰ ਕ੍ਰਿਆ ਨਿਤਿ ਕੀ ਕਰਿ ਸਾਰੀ। ਕਰਹਿੰ ਸੌਚਸੰਗ ਮ੍ਰਿਤਕਾ ਬਾਰੀ॥ ੧੭ ॥ ਪੁਨ ਮੱਜਹਿੰ, ਪਹਿਰਹਿੰ ਪਟ ਨਿਰਮਲ। ਬੈਠਹਿੰ ਸਤਿਗੁਰ ਹੁਇ ਇਕੰਤ ਥਲ। ਥ੍ਰਿਤਿ ਟਿਕਾਇ ਨਿਜ ਰੂਪ ਮਝਾਰੀ। ਲੇਹਿੰ ਅਨੰਦ ਤਿਸ ਕੋ ਹਿਤਕਾਰੀ[੬] ॥੧੮॥ ਭੋਰ ਹੋਤਿ ਲੌ ਬ੍ਰਿਤੀ ਟਿਕਾਵੈਂ।ਅਵਿਚਲ ਅਨੰਦ ਰੂਪ ਹੁਇ ਜਾਵੈਂ।ਦਿਵਸ ਚੜ੍ਹੇ ਸਿੱਖ ਹੁਇ ਸਮੁਦਾਇ।ਦਰਸਹਿੰ ਸੇਵਹਿੰ ਸੁਖ ਕੋ ਪਾਇ॥੧੯॥ ਸ਼ਬਦ ਰਬਾਬੀ ਗਾਵਨਿ ਕਰੈਂ।ਸੰਗਤਿ ਸਹਤ ਸੁਨਹਿੰ ਮੁਦ ਧਰੈਂ। ਚਿਰੰਕਾਲਲਗ ਠਾਂਢੇ ਰਹੈਂ।ਕਿਲਕ ਭੀਤ ਮਹਿੰ‡ਕਰ ਸੋਂ ਗਹੈਂ'॥੨੦॥ਮਹਾਂ ਬ੍ਰਿੱਧ ਜੀਰਨ[੮] ਤਨ ਹੋਇ।ਤਪ ਕੋ ਤਪਹਿੰ ਪਿਖਹਿ ਸਭਿ ਕੋਇ§।ਦੇਗ਼ ਸੁ ਤਮਾਰ ਹੋਇਹੈ

[1]ਚੁਲ੍ਹਾ ਕਰਦਿਆਂ ਏਹ ਬਚਨ ਕਹੇ ਸਨ। [2]ਸਾਰੇ ਭੋਜਨਾਂ ਦੇ ਕਿਣਕੇ। [3]ਸਾਰੇ ਸਿੱਖਾਂ ਵਿਚ ਗੁਰੂ ਜੀ ਆਪਣਾ ਰੂਪ ਧਾਰਦੇ ਹਨ। [4]ਦੰਦਾਂ ਤੇ ਦਾੜ੍ਹਾਂ। [5]ਵਿਸ਼ਿਆਂ ਦੀ ਵਾਸ਼ਨਾਂ । [6]ਤਿਸ ਹਿਤਕਾਰੀ ਅਨੰਦ ਨੂੰ ਲੈਂਦੇ ਹਨ (ਅ) (ਤਿਸ=) ਨਿਜ ਨੂੰ ਜੋ (ਨਿਜ ਸਰੂਪ ਵਿਚ ਟਿਕਣ ਦਾ) ਅਨੰਦ ਪਿਆਰਾ (ਲਗਦਾ) ਹੈ । [7]ਕਿੱਲੀ ਕੰਧ ਵਿਚ ਸੀ (ਉਸਨੂੰ) ਹਥ ਨਾਲ ਫੜਨ। [8]ਜਰਜਰਾ,ਪੁਰਾਤਣ। *ਪਾ:—ਬਚਨ। †ਪਾ:—ਜਨਹਿ ਬਿਸ੍ਰਾਰੀ। ਜਨ ਕੀ ਟਾਰੀ। ਜਨੁ ਰਿਦ ਟਾਰੀ। ਸਭਨ ਨਿਵਾਰੀ। ‡ਪਾ:—ਕੋ। §ਪਾ:—ਪ੍ਰਭੂ ਸੋਇ।

ਜਬੈ। ਸੰਗਤਿ ਸਹਤ ਅਚਹਿੰ ਗੁਰ ਤਬੈ ॥੨੧॥ ਇਕ ਦਿਨ ਜਾਗੇ ਪ੍ਰਭੂ ਕ੍ਰਿਪਾਲ।ਕਰੀ ਸੋਚ ਮੱਜੇ ਤਿਸ ਕਾਲ। ਹਿਤ ਦਰਸ਼ਨ ਕੇ ਤਨੁਜਾ ਭਾਨੀ। ਪਹੁੰਚੀ ਨਿਕਟ ਭਗਤਿ ਜਿਹ ਭਾਨੀ[1] ॥੨੨॥ ਤਬਿ ਚੌਂਕੀ ਪਰ ਸਤਿਗੁਰ ਚਰੇ।ਧਯਾਨ ਧਰਨ ਹਿਤ ਬੈਠਬਿ ਕਰੇ।ਦੌਨੁ ਬਿਲੋਚਨ ਮੂੱਦ੍ਰਿਤ ਕਰਿਕੈ। ਅੰਤਰਮੁਖੀ ਬ੍ਰਿੱਤਿ ਕੋ ਧਰਿ ਕੈ॥੨੩॥ਹੁਇ ਅਡੋਲ ਤਬਿ ਲਾਇ ਸੁ ਧਯਾਨ। ਸ਼ੰਭੁ ਸਮਾਨ ਗੁਰੁਭਗਵਾਨ। ਹੁਤੋ ਹੀਨ ਚੌਂਕੀ ਇਕ ਪਾਵ। ਪਿਖਿ ਭਾਨੀ ਮਨ ਇਮਿ* ਠਹਿਰਾਵ॥੨੪॥–ਹਾਲਹਿੰ ਪਿਤਾ ਇਤਹੁੰ ਜਬਿ ਹੋਇਂ।ਚੌਕੀ ਡੋਲ ਜਾਇ ਚਿਤ ਜੋਇ। ਛੁਟਹਿ ਸਮਾਧਿ ਅਰਾਧ ਅਗਾਧੂ[2]। ਜਿਸ ਹਿਤ ਜੋਗੀ ਜਤਨ ਸੁ ਸਾਧੂ[3]॥੨੫॥ ਪਰਹਿ ਵਿਖੇਪ[4] ਧਯਾਨ ਕੇ ਮਾਂਹੀ। ਥਿਰਤਿ ਅਡੋਲ ਟਿਕਹਿ ਤਬਿ ਨਾਂਹੀ–ਅਪਰ ਵਸਤੁ ਤਹਿੰ ਪਾਇ ਨ ਕੋਈ। ਪਾਵੈ ਤਰੇ ਧਰੇ ਹਿਤ ਜੋਈ॥੨੬॥ ਚਹੁੰਦਿਸ਼ ਦ੍ਰਿਗਨ ਚਲਾਇ ਨਿਹਾਰਾ। ਨਹਿੰ ਸਮੀਪ,ਜੋਦੇਹਿ ਅਧਾਰਾ।ਉਤਲਾਵਤਿ ਨੇ ਦੀਨਸਿ ਹਾਥਾਨਹਿੰ ਡੋਲੈਚੌਂਕੀ ਤਿਹ ਸਾਥ॥੨੭॥ਚਹੁੰ ਪਾਵੇ ਪਰ ਇਕ ਸਮ ਭਾਰੁ। ਹੋਤਿ ਭਯੋ ਸਭਿ ਲੀਨ ਸਹਾਰੁ।ਤਨੁ ਇਸਤ੍ਰੀ ਕਰਿ ਕੋਮਲ ਕਰ ਹੈਂ[5]। ਭਯੋ ਭਾਰ ਤੇ ਪੀੜਤ ਤਰ ਹੈਂ[6]॥੨੮॥ਤਊ ਨ ਕਰਸੋ ਡੁਲਾਵਨ ਕਰਕੋ।ਬੈਠੀਰਹੀ ਧੀਰ ਧਰਿ†ਉਰਕੋ। ਪਾਵਾਰਹਸੋ ਹਥੇਰੀ ਗਡਿਕੈ।ਨਹੀਂ ਨਿਕਾਸਤਿ ਤਿਹ‡ਥਲ ਛਡਿਕੈ॥੨੯॥ ਪੁਰਖਨ ਕੋ ਦੁਸ਼ਕਰਿ[7] ਬਹੁ ਜੋਈ। ਭਗਤਿ ਪਿਤਾ ਕੀ ਹਿਤ ਕਿਧ ਸੋਈ। ਪ੍ਰਾਤਿ ਹੋਤਿ ਲਗਿ ਨਾਂਹਿਨ ਹਾਲੀ। ਮਨਹੁੰ ਮੂਰਤੀ ਚਿੱਤ੍ਰ ਨਿਕਾਲੀ ॥੩੦॥ ਭੁਜਾ ਸੁੰਨ ਕੰਧੇ ਲਗ ਭਈ[8]। ਉਤਰਸੋ ਰੁਧਿਰ ਲਾਲ ਹੁਇ ਗਈ। ਧਯਾਨ ਹਟਾਵਨਿ ਸਮੋ ਭਯੋ ਜਬਿ। ਕਮਲ ਬਿਲੋਚਨ ਬਿਗਸਤਿ ਭੇ ਤਬਿ॥੩੧॥ ਬੈਠੀ ਸੁਤਾ ਸਮੀਪ ਨਿਹਾਰੀ।ਬਹੁਰੋ ਦ੍ਰਿਸ਼ਟਿ ਭੁਜਾ ਪਰ ਡਾਰੀ।ਢੁਲ ਨਸਾ ਸ਼ੋਨਤ ਭਰਿ ਰਹਸੋ[9]। ਸ਼੍ਰੀ ਸਤਿਗੁਰ ਬੁਝਨ ਹਿਤ ਕਹਸੋ॥੩੨॥"ਇਹੁ ਕਯਾ ਕੀਨ ਰਹੀ ਕਸੋਂ ਬੈਸੀ ?। ਭੁਜ ਪਰ ਪੀੜਨਿ[10] ਦੀਖਤਿ ਐਸੀ[11]। ਸੁਨਿ ਬੋਲੀ ਬਡਭਾਗਾ ਭਾਨੀ।"ਪਿਤ ਜੀ ! ਪਾਵੈ ਹੀਨ ਪਛਾਨੀ[12]॥੩੩॥ਨਿਕਟ

[1]ਜਿਸਦੀ ਭਗਤੀ ਭਾਈ ਹੈ (ਗੁਰੂ) ਜੀ ਨੂੰ। [2]ਅਗਾਧ ਦੀ ਅਰਾਧਨਾਂ ਦੀ ਸਮਾਧੀ। [3]ਸਾਧ ਦੇ ਭਾਵ ਕਰਦੇ ਹਨ। [4]ਭੁਲਾਉ, ਛੇਭ। [5]ਇਸਤ੍ਰੀ ਦਾ ਸਰੀਰ ਹੋਣ ਕਰਕੇ ਹਥ ਕੋਮਲ ਹਨ। [6]ਹਥ ਵਧੇਰੇ ਪੀੜਤ ਹੋਇਆ ਹੋਨਾਂ (ਚੌਂਕੀ ਦੇ ਹੋਣ ਕਰਕੇ)। [7]ਕਠਨ। [8]ਬਾਂਹ ਮੋਢੇ ਤਕ ਸੁੰਨ ਹੋ ਗਈ (ਭਾਵ ਸੌਂ ਗਈ)। [9]ਨਾੜਾਂ ਫੁਲੀਆਂ, ਲਹੂ ਭਰ ਰਿਹਾ। [10]ਪੀੜਾ। [11](ਚੌਂਕੀ) ਪਾਵੇ ਬਿਨਾਂ ਦੇਖੀ ਮੈਂ"। *ਪਾ:–ਦਿਹ। †ਪਾ:–ਕਰਿ। ‡ਪਾ:–ਦਿਹ।

ਬਿਲੋਕਨ ਕਛੂ ਨ ਕੀਨ।ਜਾਂਤੇ ਹਾਥ ਤਰੇ ਮੈਂ ਦੀਨ।ਡੋਲੋ ਤੇ ਸਮਾਧਿ ਛੁਟਿ ਜਾਇ।ਰਾਖੀ ਯਾਂਤੇ ਸਥਿਤ ਟਿਕਾਇ'॥੩੪॥ਤਬਿ ਸ਼੍ਰੀ ਸਤਿਗੁਰ ਤਰੇ ਉਤਰਿਕੈ। ਹਾਥ ਨਿਕਾਸਜੋ ਪ੍ਰੇਮ ਨਿਹਰਿਕੈ। ਗਰਤ[1] ਹਥੇਰੀ ਬਿਖੇ ਨਿਹਾਰਾ। ਕਹਜੋ'ਖੇਦ ਬੀਬੀ ਕਿਮਿ ਧਾਰਾ?'॥੩੫॥'ਪਿਤਜੀ! ਹਮਰੀ ਮਤਿ ਅਨਜਾਨੀ। ਹੋਇ ਨ ਸਕਹਿ ਸੇਵ ਗੁਨਖਾਨੀ।ਨਿਸਬਾਸੁਰ ਮੈਂ ਰਹਤਿ ਬਿਸੁਰਤ। ਅਹੋ ਆਪ ਪਰਮੇਸ਼ੁਰ ਮੂਰਤਿ॥੩੬॥ਸਫਲ ਨੇਤ੍ਰ ਜੇ ਦਰਸ਼ਨ ਕਰੇ।ਹਾਥ ਸਫਲ ਟਹਿਲ ਜੁ ਅਨੁਸਰੇ। ਰਿਦਾ ਸਫਲ ਜਿਸ ਮਹਿ ਤੁਮ ਬਾਸੋ। ਚਰਨ ਸਫਲ ਤੁਮ ਹਿਤ ਚਲਿ ਜਾਸੋ'॥੩੭॥ ਸਕਲ ਸਰੀਰ ਸਫਲ ਬਡਭਾਗੋ। ਜੋ ਰਾਵਰ ਕੀ ਸੇਵਾ ਲਾਗੋ'। ਸੁਨਿ ਤਨੁਜਾ ਕੇ ਬਚਨ ਸੁਹਾਏ। ਪਿਖਿ ਦੁਸ਼ ਕਰਮ[2]ਕੀਨਿ ਜਿਸੁ ਭਾਏ॥੩੮॥ਹੁਇ ਪ੍ਰਸੰਨ ਬਰ ਦਯੋ ਸੁਜਾਨਾ। 'ਸੰਤਤਿ ਤੇਰੀ ਬਧੈ ਮਹਾਂਨਾ।ਸਕਲ ਜਗਤ ਕੀ ਹੋਵਹਿ ਪੂਜ। ਜੈਸੋ ਚਢਹਿ 'ਚੰਦ੍ਰਮਾ ਦੂਜ॥੩੯॥ ਬਡ ਐਸ਼੍ਵਰਜ ਬਧਹਿ ਤਿਮ ਆਗੇ। ਜੋ ਤ੍ਰਿਨ ਸੇਵਹਿ ਸੋ ਵਡਭਾਗੋ॥ਆਗੇ ਬੀਸ ਬਿਖੈ ਨਿਪਜੈਹੈਂ[3]। ਮਹਾਂ ਬਲੀ ਸੋ ਜਗ ਮਹਿ ਹ੍ਵੈ ਹੈਂ ॥੪੦॥ ਸ਼ਸਤ੍ਰ ਗਹੈਂ ਦੁਸ਼ਟਨ ਕੋ ਘਾਵਹਿ। ਅਪਨੋ ਅਧਿਕ ਪ੍ਰਤਾਪ ਬਧਾਵਹਿ। ਪਰਮ ਧਰਮ*ਪੀਰੀ ਅਰੁ ਮੀਰੀ।ਧਰਹਿ ਆਪ ਦੇ,ਅਪਰ ਤਗੀਰੀ[4] ॥੪੧॥ ਕਲਜੁਗ ਮਹਿ ਜਹਿ ਕਹਿ ਜੈਕਾਰੋ। ਕਰਹਿ ਉਧਾਰਨ ਨਰਨ ਹਜ਼ਾਰੋ। ਸੋਢਿਬੰਸ ਕਹੁ ਬਡਿ ਬਡਿਆਈ।ਤੈਂ ਕਰਿ ਭਗਤਿ ਭਲੇਅਧਿ ਪਾਈ॥੪੨॥ ਭੀਨੋ ਕਾਲ ਬਿਖੈ ਤੁਝ ਜੈਸੀ। ਹੁਈ,ਨ ਹੈ, ਹੋਵਹਿਗੀ ਐਸੀ।ਪਿਤਾ ਗੁਰੂ, ਸਗ ਗੁਰ ਹੁਇ ਕੰਤ।ਪੁੱਤ੍ਰ ਗੁਰੂ,ਹੁਇ ਪੌਤ੍ਰ ਮਹੰਤ[5]॥੪੩॥ਕਜਾ ਅਬਿ ਕਹੈਂ ਤੋਰ ਬਡਿਆਈ। ਜਿਸਕੀ ਸਮ ਕੋ ਹ੍ਵੈ ਨ ਸਕਾਈ'। ਅਤਿ ਪ੍ਰਸੰਨ ਸ਼੍ਰੀ ਅਮਰ ਕ੍ਰਿਪਾਲ।ਇੱਤਮਾਦਿਕ ਬਰ ਦਿਯੋ ਬਿਸਾਲ॥੪੪॥ਸੁਨਿ ਕਰ ਜੋਰਤਿ ਉਰ ਸਨਿਮਾਨੀ'†। ਬਡਭਾਗਨ ਨੇ ਬੰਦਨ ਠਾਨੀ। ਪਿਤ ਬਾਨੀ ਸਾਚੀ ਨਿਤਿ ਜਾਨੀ।ਬਰ ਦੇਵਨ ਤੇ ਬਹੁ ਹਰਖਾਨੀ॥੪੫॥ਆਇਸੁ ਲੇ ਗ੍ਰਿਹ ਬਿਖੈ

---

[1]ਟੋਆ। [2]ਜਾਵੇ। [3]ਔਖਾ ਕੰਮ। [4]ਉਪਜਣਗੇ। [5]ਅਪਰ=ਪੂਰਬਲੀ। ਤਗੀਰੀ=ਬਦਲਨਾ। ਭਾਵ ਪੂਰਬਲੀ ਰੀਤੀ ਬਦਲ ਦੇਣਗੇ। [ਫਾ:,ਤਗ਼ੱਯਰ] (ਅ) ਤਾਗੀਰੀ=ਵਿਦੇਗੀ। ਮੀਰੀ ਪੀਰੀ ਦੋਵੇਂ ਆਪ ਧਾਰਨਗੇ, ਹੋਰਨਾਂ ਨੂੰ ਵਿਦੇਗੀ ਦੇ ਦੇਣਗੇ, ਭਾਵ ਉਹਨਾਂ ਜੇਹਾ ਮੀਰ ਪੀਰ ਕੋਈ ਨਹੀਂ ਹੋਵੇਗਾ। [5]ਭਾਵ, ਮੀਰੀ ਪੀਰੀ ਦਾ ਮਾਲਕ (ਗੁਰੂ)। [2]ਹੱਥ ਜੋੜਕੇ ਰਿਦੇ ਵਿਚ (ਗੁਰੂ ਜੀ ਦਾ) ਸਨਮਾਨ ਕੀਤਾ। *ਪਾ:—ਪਰਮ ਪਰਮ। †ਪਾ:—ਸ਼ਰਮਾਨੀ।

ਸਿਧਾਈ। ਸਰਬੋਤਮ ਪਦ ਕੋ ਨਿਜ ਪਾਈ। ਸਦਾ ਭਗਤਿ ਕੇ ਬਸਿ ਗੁਰ ਸ੍ਵਾਮੀ। ਦੇਤਿ ਅਦੇਯ[1] ਜੁ ਅੰਤਰਜਾਮੀ ॥੪੬॥ ਏਕ ਦਿਵਸ ਸ਼੍ਰੀ ਅਰਜਨ ਲਘੁ ਬਧ। ਖੇਲਤਿ ਅਜਰ ਬਿਖੈ ਇਤ ਉਤ ਹੁਧ। ਬਾਲਕ ਗੁਰ ਢਿਗ ਜਾਇ ਨ ਕੋਊ।ਬਰਜੇ ਹੁਤੇ ਪ੍ਰਿਥਮ ਹੀ ਸੋਊ॥੪੭॥'ਸ਼ਮਸ ਬਿਹੀਨੋ ਜਾਇ ਨ ਪਾਸ'। ਅਸੁ ਆਇਸੁ ਗੁਰ ਕਰੀ ਪ੍ਰਕਾਸ਼। ਤਬਿ ਸ਼੍ਰੀ ਅਰਜਨ ਸਹਿਜ ਸੁਭਾਇ। ਜਨਨੀ ਪਿਤ ਕੇ ਗ੍ਰਿਹ ਦਿਸ਼ ਜਾਇ॥੪੮॥ਅੰਤਰ ਪ੍ਰਵਿਸ਼ੇ ਤਹਿੰ ਲਗ ਗਏ। ਗੁਰ ਪ੍ਰਯੰਕ ਪਰ ਜਹਿੰ ਥਿਤ ਥਿਏ। ਪੌਢਨ ਸਮੈਂ ਹੁਤੋ ਸਭਿ ਜਾਨ। ਸੇਵਕ ਨਿਕਟ ਥੋਰਈ ਥਾਨ[2]॥੪੯॥ਭਾਨੀ ਨੇ ਸੁਤ ਜਾਤਿ ਨਿਹਾਰਾ। ਧਾਈ ਗਹਿਨ ਹੇਤੁ ਡਰ ਧਾਰਾ।ਖੇਲਤਿ ਲਗੀ ਦੇਹ ਬਹੁ ਮਾਟੀ।ਠਾਂਢੋ ਗਹੇ ਪਲੰਘ ਕੀ ਪਾਟੀ[3] ॥੫੦॥ ਆਵਤਿ ਜਨਨੀ ਲਗ ਤਹਿੰ ਗਯੋ।ਸੰਗ ਪਲੰਘ ਕੇ ਠਾਂਢੋ ਭਯੋ। ਗਹਿਨ ਹੇਤ ਜਬਿ ਨਿਕਟ ਸਿਧਾਰੀ। ਪਿਖਿ ਕ੍ਰਿਪਾਲ ਨੇ ਗਿਰਾ ਉਚਾਰੀ ॥੫੧॥ 'ਨਹਿੰ ਲੈ ਜਾਹੁ ਰਹਿਨ ਦਿਹੁ ਖਰਸੋ'।ਜੁਗ ਕਰਿ ਸੋਂ ਗੁਰ ਗਹਿਬੋ ਕਰਸੋ। ਊਪਰ ਕੋ ਉਠਾਇ ਤਬਿ ਤੋਲਸੋ। ਗੁਰੁਵ[4] ਭਾਰ ਲਖਿ ਸ਼੍ਰੀ ਮੁਖ ਬੋਲਸੋ ॥ ੫੨ ॥ 'ਭਾਰੀ ਗੁਰ ਜਗ ਮਹਿੰ ਬਿਦਤੈ ਹੈ। ਬਾਣੀ ਕੋ ਬੋਹਥ ਬਡ ਹ੍ਵੈ ਹੈ*'। ਤਬਿ ਸ਼੍ਰੀ ਅਰਜਨ ਚਰਨ ਉਠਾਇਵ। ਊਪਰ ਧਰਨ ਪ੍ਰਯੰਕ ਲੁਭਾਇਵ ॥ ੫੩ ॥ ਗੁਰੂ ਦੇਖਿ ਕਰਿ ਬਾਕ ਬਖਾਨੇ। 'ਅਬਿ ਤੇ ਹੀ ਗਾਦੀ ਲਲਚਾਨੇ। ਅਪਨੇ ਪਿਤਾ ਪਾਸ ਤੇ ਲੀਜਹਿ। ਤਬਿ ਲਗ ਧੀਰਜ ਧਾਰਿ ਥਿਰੀਜਹਿ' ॥ ੫੪ ॥ ਸੁਨਿ ਕਰਿ ਪਿਤਾ ਬਾਕ ਅਨਕੂਲੇ[5]। ਅਧਿਕ ਕ੍ਰਿਪਾ ਲਖਿ ਮਨ ਮਹਿੰ ਫੂਲੇ। ਲਘੁ ਸੁਤ ਕੋ ਗੁਰ ਚਰਨਨ ਪਾਇਵ। ਲੈ ਕਰਿ ਗੋਦ ਪ੍ਰਮੋਦਤਿ[6] ਲਾਇਵ ॥੫੫॥ ਤੀਨਹੁੰ ਪੁੱਤ੍ਰਨ ਕੋ ਪ੍ਰਤਿਪਾਰਤਿ। ਪਿਤ ਸੇਵਾ ਮਹਿੰ ਪ੍ਰੀਤੀ ਧਾਰਤਿ। ਤਿਮ ਹੀ ਰਾਮ ਦਾਸ ਬਡਭਾਗੇ।ਨਿਸ ਬਾਸੁਰ ਸੇਵਾ ਮਹੁੰ ਲਾਗੇ॥੫੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਬੀਬੀ ਭਾਨੀ ਪ੍ਰਸੰਗ' ਬਰਨਨੰ ਨਾਮ ਪੰਚ ਸ਼ਸ਼ਟੀ ਅੰਸੂ ॥੬੫॥

੬੬. [ਭਾਈ ਪਾਰੋ ਪ੍ਰਲੋਕ ਗਮਨ। ਮੋਹਰੀ ਜੀ ਨੂੰ ਲੱਖ ਟਕਾ ਦਿਖਾਇਆ]।

ਦੋਹਰਾ ॥ ਇਕ ਦਿਨ ਸ਼੍ਰੀ ਸਤਿਗੁਰੂ ਜੀ ਅਮਰਦਾਸ ਸੁਖ ਰਾਸਿ। ਕਰਸੋ

---

[1]ਨਾ ਦੇਣ ਵਾਲੀ, ਦੁਰਲੱਭ। [2]ਸੌਣ ਦਾ ਸਮਾਂ ਹੁੰਦਾ ਜਾਣਕੇ ਸਾਰੇ ਸਮੀਪੀ ਸੇਵਕ ਥੋੜੀ ਥਾਉਂ ਤੇ (ਭਾਵ ਵਿੱਥ ਤੇ) ਸਨ। (ਅ) ਸੌਣ ਦਾ ਸਮਾਂ ਹੁੰਦਾ ਜਾਣਕੇ ਥੋੜੇ ਹੀ ਸੇਵਕ ਸਨ ਉਸ ਥਾਂ ਤੇ। [3]ਬਾਹੀ। [4]ਭਾਰੀ। [5]ਪਿਤਾ ਜੀ ਦੇ ਅਨੁਕੂਲ ਬਚਨ (ਬੀਬੀ ਭਾਨੀ ਜੀ) ਸੁਣਕੇ। [6]ਅਨੰਦ ਨਾਲ। *'ਦੋਹਿਤਾ ਬਾਣੀ ਕਾ ਬੋਹਿਥਾ' ਵਾਕ ਪ੍ਰਸਿੱਧ ਹੈ।

ਹਕਾਰਨ ਏਕਲੋ ਪਾਰੋ ਅਪਨੇ ਪਾਸਿ ॥੧॥ਚੌਪਈ॥ ਪਰਮ ਹੰਸ ਆਵਸਥਾ ਜਾਂਹੀ। ਜੜ੍ਹ ਚੇਤਨ ਇਕ ਤੇ ਬਿਲਗਾਹੀ[1]। ਜਿਮ. ਪਾਨੀ ਪੈ[2] ਇਕ ਹੁਇ ਜਾਇ।ਹੰਸ ਕਰਹਿ ਦੋਇਨ ਪ੍ਰਿਥਕਾਇ[3]॥੨॥ ਤੁਰੀਆ[4] ਮਹਿੰ ਬ੍ਰਿਤਿ ਥਿਤ ਨਿਤ ਰਹੋ।ਢਿਗ ਬਿਠਾਇ ਤਿਹ ਸੋਂ ਗੁਰ ਕਹੋ।'ਮਨ ਮੇਰੇ ਮਹਿੰ ਅਬ ਇਮ ਆਵੈ।ਗੁਰਤਾ ਗਾਦੀ ਤੋਹਿ ਬਿਠਾਵੈਂ ॥੩॥ ਪਰਮਹੰਸ ਮੇਰੋਈ ਰੂਪ[5]। ਪਰਮ ਅਵਸਥਾ ਸਦਾ ਅਨੂਪ। ਬਖ਼ਸ਼ਤਿਹੌਂ ਮੈਂ ਜਗ ਗੁਰਿਆਈ। ਕਰਹੁ ਉਧਾਰ ਲੋਕ ਸਮੁਦਾਈ॥੪॥ਭਗਤਿ ਜਗਤਿ ਮਹਿੰ ਅਧਿਕ ਬਿਥਾਰਹੁ। ਪਰਉਪਕਾਰ ਕਾਰ ਕੋ ਸਾਰਹੁ'। ਕਰ ਜੋਰੇ ਪਾਰੋ ਪਗ ਪਰਯੋ। 'ਤ੍ਰਾਹਿ ਤ੍ਰਾਹਿ'ਕਰਿ ਬਚਨ ਉਚਰਯੋ॥੫॥'ਪ੍ਰਭੁ ਜੀ ਗੁਰ ਸਿੱਖੀ ਮੁਝਿ ਭਾਵੇ। ਗੁਰਿਆਈ ਸਤਿਗੁਰਹਿੰ ਸੁਹਾਵੈ।ਮੁਝ ਪਰ ਕ੍ਰਿਪਾਦ੍ਰਿਸ਼ਟਿ ਕਹੁ ਧਰੀਐ*। ਗੁਰ ਸਿੱਖੀ ਪਦ ਬਖਸ਼ਨ ਕਰੀਐ†'॥੬॥ਕਹਿ ਇਮਿ ਗਹੇ ਹਾਥ ਗੁਰਚਰਨਾ।'ਬਖਸ਼ੋ ਆਗਯਾ ਮੋਰਨਿ ਕਰਨਾ[6]'।ਸੁਨਤਿ ਬਿਨੈ ਗੁਰ ਅਮਰ ਬਖਾਨਾ। 'ਜੋ ਕਰ ਸਿੱਖੀ ਮਹਿੰ ਮਨ ਮਾਨ॥੭॥ਸਦਨ ਆਪਨੇ ਅਬਿਚਲਿ ਜਾਵਹੁ।ਤਨ ਤਯਾਗਹੁ,ਨਹਿੰ ਬਿਲਮ ਲਗਾਵਹੁ।ਮਮ ਚਰਨਨ ਮਹਿੰ ਤੇਰੀ ਪ੍ਰੀਤਿ।ਮੋਮਹਿੰ ਮਿਲੋਆਨੁ ਸਿਖਮੀਤ! ॥੮॥ ਤੋਹਿ ਸਹਤ ਮੈਂ ਅਪਰ ਸ਼ਰੀਰ।ਪ੍ਰਵਿਸ਼ੌਂ ਸਿੱਖਨ ਕੇ ਹਿਤ,ਧੀਰ!।ਕਰਨੇ ਕਾਜ ਅਨਿਕ ਜਗ ਮਾਂਹੀ। ਸੰਤ ਉਧਾਰਨ ਖਲਨਿ ਖਪਾਹੀ[7] ॥੯॥ ਸੁਨਿ ਆਗਯਾ ਪਾਰੋ ਕਰ ਬੰਦੇ। ਕਰਿ ਬੰਦਨ ਕੋ ਰਿਦੈ ਅਨੰਦੇ। ਗਮਨਯੋ ਗ੍ਰਿਹ ਪਹੁੰਚਯੋ ਤਤਕਾਲਾ। ਅਧਿਕਾਰੀ ਜੋ ਪਿਖੇ ਬਿਸਾਲਾ ॥੧੦॥ ਸਰਬ ਸਮਾਜ ਬਾਂਟਿ ਤਿਨ‡ਦੀਨਸਿ।ਬੜਵਾ ਬਸਤ੍ਰ ਦਰਬ ਰਖਿ ਲੀਨਸਿ। ਨਰ ਬ੍ਰਿੰਦਨ ਕੋ ਕਹਯੋ ਸੁਨਾਈ। 'ਇਹ ਗੁਰ ਵਸਤੁ ਦੇਹੁ ਪਹੁੰਚਾਈ'॥੧੧॥ ਇਮਿ ਸਭਿ ਹੇਰਤਿ ਤਨ ਤਜਿ ਪਾਰੋ। ਫੂਲ ਮਾਲ ਗਜ[8] ਤਜੈ ਸੁਖਾਰੋ। ਸਭਿਨਿ ਕਰਯੋ ਸਸਕਾਰ ਬਨਾਇ। ਜਥਾ ਜੋਗ ਚਹੀਅਹਿ ਜਿਸ ਭਾਇ॥ ੧੨॥ ਸ਼੍ਰੀ ਗੁਰ ਬਿਧੇ ਆਨਿ ਲੈ ਹੋਵਾਂ[9]।ਜਿਨ ਅੱਗਯਾਨ ਭ੍ਰਮ ਕੋ ਖੋਵਾ।ਪੁਨ ਡੱਲੇ ਤੇ ਇਕ ਨਰ ਆਇਵ। ਪਾਰੋ ਕੋ ਪਰਲੋਕ ਸੁਨਾਇਵ ॥੧੩॥ 'ਸਭਿ ਸਿੱਖਨ ਕੋ ਮੋਹ

[1]ਜੋ ਇੱਕ ਹੋ ਰਹੇ ਹਨ (ਉਨ੍ਹਾਂ ਨੂੰ) ਵਖ ਵਖ (ਅਨੁਭਵ) ਕਰਨਾ। [2]ਦੁੱਧ ਤੇ ਪਾਣੀ। [3]ਵੱਖੋ ਵੱਖ। [4]ਚੌਥੇ ਪਦ। [5](ਤੁਸੀਂ) ਪਰਮਹੰਸ ਮੇਰਾ ਹੀ ਰੂਪ ਹੋ। [6]ਆਗਜ਼ਾ ਮੋੜਨੀ ਕੀਤੀ ਹੈ (ਇਸ ਖ਼ਤਾ ਨੂੰ ਬਖਸ਼ੋ)। [7]ਦੁਸ਼ਟਾਂ ਦਾ ਨਾਸ਼। [8](ਜਿਵੇਂ) ਹਾਥੀ। [9]ਆਕੇ ਲੀਨ ਹੋਇਆ।

*ਪਾ:—ਕਰੀਅਹਿ। †ਪਾ:—ਧਰੀਅਹਿ। ‡ਪਾ:—ਤਿਸ।

ਮਹਾਂਨਾ। ਸਿਮਰਹਿੰ ਪਾਰੋ ਕੇ ਗੁਨ ਨਾਨਾ। ਮ੍ਰਿਦੁਲ, ਸਰਲਤਾ[1], ਮੁਦਤਾ[2], ਮੈਤ੍ਰੀ। ਬਡ ਜੋਧਾ ਮਨ ਸ਼ਤ੍ਰੁ ਜੈਤ੍ਰੀ[3] ॥ ੧੪ ॥ ਤਰੁਵਰੁ ਸਮਸਰ ਪਰ ਉਪਕਾਰੀ। ਸਹਨ ਸੀਲ ਉਰ ਧੀਰਜ ਧਾਰੀ। ਸਤਿਗੁਰ ਸਿੱਖਨ ਕੋ ਸਮੁਝਾਇਵ। [4]ਇਹ ਅਨੰਦ ਕੇ ਸਿੰਧੁ ਸਮਾਇਵ ॥ ੧੫ ॥ ਅਸ ਨਰ ਹੋਤਿ ਨ ਸੋਚਨ ਜੋਗ। ਬ੍ਰਹਮ ਗਯਾਨ ਸੋਂ ਜਿਨ ਕੋ ਜੋਗ[5]। ਜਿਨਹੁੰ ਜਨਮ ਬਿਸ਼ਿਯਨ ਲਗ ਹਾਰਾ। ਜਥਾ ਜੂਪ ਮਹਿੰ ਦਰਬ ਉਦਾਰਾ ॥ ੧੬ ॥ ਨਹਿੰ ਗੁਰ ਸ਼ਬਦ ਜਿਨਹੁ ਕਬਿ ਸੁਨਨੋ। ਸਭਿ ਸੰਗਤ ਸਭਿਨਾਮ ਨ ਭਨਨੋ। ਸੇ ਸੋਚਨਕੇ ਜੋਗ ਸ਼ਭਿਨਿ ਕੋ। ਜੋ ਤਤਪਰ ਨਹਿੰ ਗੁਰੂ ਜਜਨਕੇ[6] ॥ ੧੭ ॥ ਕਹਿ ਦਾਸਨ ਕੋ ਧੀਰਜ ਦੀਨ। ਦੀਨਮਨੇ ਜੋ ਪ੍ਰੇਮ ਪ੍ਰਬੀਨ। ਬੀਨ ਸਿੱਖਜ ਸਭ ਤੇ ਖਟ ਲੀਨ। ਲੀਨ ਪ੍ਰੇਮ ਮਹਿੰ ਜਿਨ ਮਨ ਕੀਨ ॥ ੧੮ ॥ ਨਾਮ ਮੋਹਰੀ ਛੋਟੇ ਨੰਦਨ। ਨਿਕਟ ਹਕਾਰਨੋ ਕਸ਼ਟ ਨਿਕੰਦਨ। ਆਨ ਕੀਨਿ ਤਿਨ ਪਦ ਪਰ ਬੰਦਨ। ਸ਼੍ਰੀ ਗੁਰ ਪਿਤ ਕੋ ਚਹਿ ਅਭਿਨੰਦਨ[7] ॥ ੧੯ ॥ ਪੁੱਤ੍ਰ ਬਿਲੋਕਨੋ ਸਥਿਤ ਅਗਾਰੀ। ਖਟ ਸੰਗ ਦੇ ਸਿਖ ਗਿਰਾ ਉਚਾਰੀ। [4]ਪਾਰੋ ਪਰਮ ਹੰਸ ਮਮ ਪ੍ਯਾਰੋ। ਤਜਨੋ ਸਰੀਰ ਸੁ ਧੀਰ ਸੁਖਾਰੋ ॥ ੨੦ ॥ ਛੱਲੇ ਗ੍ਰਾਮ ਅਬਹਿ* ਚਲਿ ਜਾਓ। ਜਥਾ ਜੋਗ ਕਰਿ ਸਭਿਹਰਖਾਓ। ਸੁਨਤਿ ਮੋਹਰੀ ਹ੍ਵੈ ਕਰਿ ਤਯਾਰ। ਪਿਤ ਬੰਦਨੋ ਅਸ੍ਵਾਭ† ਅਸਵਾਰ ॥ ੨੧ ॥ ਸਿੱਖ ਖਸ਼ਟ ਕੋ ਸੰਗ ਮਿਲਾਏ। ਅਪਰ ਦਾਸ ਗਨ ਬੋਲਿ ਰਲਾਏ। ਪੰਥ ਉਲੰਘ ਛੱਲੇ ਮਹਿੰ ਗਏ। ਤਿਨਕੇ ਸਦਨ ਪ੍ਰਵੇਸ਼ਤਿ ਭਏ ॥ ੨੨ ॥ ਸਭਿਹਿਨਿ ਉਠਿ ਕੀਨਹੁ ਸਨਮਾਨਾ। ਬੰਦਹਿੰ ਚਰਨ ਜੋਰਿ ਜੁਗ ਪਾਨਾ। ਬੈਠੇ ਜਾਇ ਸਭਿਨਿ ਕੇ ਮਾਂਹੂ। ਕੁਸ਼ਲ ਪ੍ਰਸ਼ਨ ਕਹਿ‡ ਕਰਿ ਸਭਿ ਪਾਹੂ ॥ ੨੩ ॥ ਪਾਰੋ ਕੋ ਸਭਿ§ ਕਰੈਂ ਸਰਾਹਨ। [4]ਜਿਸ ਕੇ ਸਮਸਰ ਦੂਸਰ ਨਾਂਹਿਨ। ਕੁਲਦੀਪਕ ਨਿਜ ਬੰਸ ਉਧਾਰਾ। ਤਨ ਸੁਛੰਦ ਤਜਿ ਅੰਤ ਪਧਾਰਾ[8] ॥ ੨੪ ॥ ਸੁਨੇ ਮੋਹਰੀ ਤੇ ਸੁਖ ਪਾਯੋ। ਹਾਥ ਜੋਰਿ ਸਭਿਹੂੰਨ ਸੁਨਾਯੋ। [4]ਸਤਿਗੁਰ ਪੁੱਤ੍ਰ! ਸੁਨਹੁ ਤਿਨ ਕੀਨਾ। ਅਧਿਕਾਰੀ ਪਿਖਿ ਸਭਿ ਕੁਛ ਦੀਨਾ ॥ ੨੫ ॥ ਸਤਿਗੁਰ ਕਾਰਨਿ ਜਾਨਿ ਪ੍ਰਬੀਨ। ਬੀਨ ਭੀਨ ਵਸਤੂ ਰਖਿ ਲੀਨਿ। ਲੀਨ ਬ੍ਰਿਤੀ ਪਰਮਾਤਮ ਜਾਂਹਿ। ਜਾਹਿ ਨ ਕਹੂੰ ਅਨੰਦ ਕੇ ਮਾਂਹਿ[9] ॥ ੨੬ ॥

[1]ਸੁਧਾ ਪਨ। [2]ਪ੍ਰਸੰਨਤਾ। [3]ਮਨ ਦੇ ਸ਼ਤ੍ਰੂਆਂ ਨੂੰ (ਯਾ ਮਨ ਸ਼ਤ੍ਰੂ ਨੂੰ) ਜਿੱਤਣ ਵਾਲਾ। [4]ਮੋਲ, ਦੁਸ਼ਨ। [5]ਗੁਰੂ ਪੂਜਾ ਵਿਚ ਤਤਪਰ ਨਹੀਂ ਜੋ। [6]ਅਨੰਦ, ਪ੍ਰਸੰਨਤਾ। [7](ਪਰਮਾਤਮਾ ਦੇ) ਅਨੰਦ ਵਿਚ(ਮਗਨ,ਹੋਰ ਥੇ)ਕਿਧਰੇ ਨਹੀਂ ਜਾਂਦੀ (ਬ੍ਰਿਤੀ)। *ਪਾਃ—ਵਿਖੇ। †ਪਾਃ—ਅਸ। ‡ਪਾਃ—ਕਰ। §ਪਾਃ—ਬਹੁ।

ਸੁੰਦਰ ਚੰਚਲ ਬਲੀ ਸੁਰੰਗਨਿ[1]। ਬਿਦਤਿ ਸਭਿਨਿ ਮਹੁ ਏਕ ਤੁਰੰਗਨਿ। ਜਿਸ ਕੀ ਸਮਤਾ ਕਰਹਿ ਨ ਕੋਈ। ਸਤਿਗੁਰ ਹੇਤ ਰਖੀ ਤਿਨ ਸੋਈ॥ ੨੭॥ਸੂਖਮ ਬਸਤ੍ਰ ਮੋਲ ਬਹੁ ਕੇਰੇ। ਪਹਿਰਨਿ ਉਚਿਤ ਗੁਰੂ ਕੇ ਹੇਰੇ। ਬ੍ਰਿੰਦ ਦਰਬ,ਇਹ ਵਸਤੂ ਤੀਨ।ਇਮਿ ਕ੍ਰਿਤਿ ਕਰਤਿ ਤਜਾਗ ਤਨ ਦੀਨ'॥੨੮॥ ਸੁਨਿ ਕਰਿ ਬਸੇ ਜਾਮਨੀ ਤਹਾਂ। ਪਾਰੋ ਕੇ ਬਰਨਤਿ ਗੁਨ ਮਹਾਂ। ਪ੍ਰਾਤਿ ਹੋਤਿ ਕਰਿਕੇ ਇਸ਼ਨਾਨ॥ਬਿਦਾ ਹੋਇ ਕਰਿ ਕੀਨ ਪਯਾਨਾ॥੨੯॥ ਅਪਰ ਸਿੱਖਨ ਮਿਲਿ ਕੈ ਸਮੁਦਾਯਾ। ਗੁਰ ਸਮ ਪੂਜਨ ਕਰਿ ਮਨ ਭਾਯਾ। ਜਥਾ ਸ਼ਕਤਿ ਦੇ ਭੇਟ ਸੁਹਾਏ।ਬਿਦਾ ਹੋਤੁ ਮਗ ਕੁਛ ਚਲਿ ਆਏ॥ ੩੦॥ ਆਇ ਮੋਹਰੀ ਪੁਰੀ ਪ੍ਰਵੇਸ਼ਾ। ਗੁਰ ਪਦ ਬੰਦੇ ਨੰਮ੍ਰਿ ਵਿਸ਼ੇਸ਼ਾ। ਸਭਿ ਪਾਰੋ ਕੀ ਗਾਥ ਸੁਨਾਈ।ਧਨ,ਪਟ,ਬੜਵਾ, ਅੱਗੂ ਦਿਖਾਈ ॥੩੧॥ ਪਿਖੀ ਉਪਾਇਨ ਪਾਰੋ ਕੀ ਜਥਿ। ਸਤਿਗੁਰ ਰਿਦੇ ਬਿਚਾਰ ਕਰਜੋ ਤਥਿ।ਰਾਮਦਾਸ ਜਾਨਜੋ ਅਧਿਕਾਰੀ। ਵਸਤੂ ਦਈ ਸਉਂਪ ਕਰਿ ਸਾਰੀ॥ ੩੨॥ ਪਰਮ ਪ੍ਰੇਮ ਤੇ ਕਹਜੋ ਗੁਸਾਈਂ।'ਇਹ ਪਾਰੋ ਮਮ ਭੇਟ ਚੜ੍ਹਾਈ। ਸੋ ਮੈਂ ਤੋਹਿ ਬਖਸ਼ ਕਰਿ ਦੀਨੀ। ਅੰਗੀਕਾਰ ਕਰਹੁ ਬਡਿ ਪੀਨੀ॥੩੩॥ਚਪਲ ਤੁਰੰਗਨ ਅੰਗਨ ਸੁੰਦਰ।ਬਲੀ ਬਿਸਾਲ ਬ੍ਰਿੰਦ ਗੁਨ ਮੰਦਰ। ਅਪਰ ਨ ਦੀਜਹਿ,ਆਪ ਅਰੂਢਹੁ।ਪਹਿਰਹੁ ਤਨ ਪਰ ਅੰਬਰ ਰੂਢਹੁ॥ ੩੪॥ ਖਰਚਹੁ ਦਰਬ ਚਾਹਿ ਹੁਇ ਜਿਸ ਮੈਂ। ਨਹਿ ਅਧਿਕਾਰ ਅਪਰ ਕੋ ਇਸ ਮੈਂ'।ਲੈ ਕਰਿ ਨੰਮ੍ਰਿ ਹੋਇ ਪਦ ਬੰਦੇ।ਗੁਰ ਪ੍ਰਸੰਨਤਾ ਜਾਨਿ ਅਨੰਦੇ ॥੩੫॥ਦਿਨ ਪ੍ਰਤਿ ਹੋਵਤਿ ਅਤਿ ਅਨਕੂਲੇ।ਲਖਿ ਗੰਭੀਰ ਪ੍ਰੇਮ ਕੋ ਮੂਲੇ। ਅਜਰ ਜਰਨ ਆਦਿਕ ਗੁਨ ਹੇਰੇ। ਸਹਤ ਨੰਮ੍ਰਤਾ ਸੇਵ ਘਨੇਰੇ ॥੩੬॥ ਬਖਸ਼ਹਿਂ ਬਖਸ਼ਸ਼ ਕਰਹਿਂ ਨਿਹਾਲ। ਸੰਗਤਿ ਰਹਹਿ ਸਦਾ ਅਲਬਾਲ[2]। ਚਹੈਂ ਕਾਮਨਾ ਪ੍ਰਾਪਤਿ ਹੋਵੈਂ। ਸਿਮਰਹਿਂ ਨਾਮ ਦਰਸ ਗੁਰ ਜੋਵੈਂ ॥੩੭॥ ਭੀਰ ਰਹੈ ਬਹੁ ਗੋਇੰਦਵਾਲ। ਚਹਤਿ ਮੁਕਤਿ ਕੋ ਤਜਿ ਜੰਜਾਲ।ਜਿਸ ਪਰ ਕ੍ਰਿਪਾ ਦ੍ਰਿਸ਼ਟਿ ਪਰਿ ਜਾਵਹਿ। ਸੋ ਜਨ ਚਾਰ ਪਦਾਰਥ ਪਾਵਹਿ ॥ ੩੮ ॥ ਇਕ ਦਿਨ ਸਖਾ ਬੰਧੁਜਨ ਮਾਂਹੀ[3]। ਹੁਤੋ ਮੋਹਰੀ ਬਾਤਨ ਪ੍ਰਾਹੀ[4]।ਬਿਵਹਾਰਨ ਕੀ ਚਰਚਾ ਕਰੈਂ। ਰੀਤਿ ਅਨੇਕ ਬੋਲਬੋ ਧਰੈਂ ॥ ੩੯ ॥ ਤਹਾਂ ਮੋਹਰੀ ਬਾਤ ਉਚਾਰੀ।'ਜਥਿ ਕੀ ਹਮਨੇ ਸੁਰਤਿ ਸੰਭਾਰੀ।ਲਾਖ ਟਕਾ ਇਕ ਥਾਨ ਅਸ਼ੇਖਾ[5]।ਅਬਿ ਲੌ ਨਹੀ ਬਿਲੋਚਨ ਦੇਖਾ॥੪੦॥ਨਹਿਂ ਭਾਵਹਿ

[1]ਸ਼ੋਖ਼ ਰੰਗ ਵਾਲੀ। [2]ਚਾਰ ਚੁਫੇਰੇ। [3]ਸਬੰਧੀਆਂ ਵਿਚ। [4]ਕਹਿ ਰਹੇ ਸਨ। [5]ਵਿਕੱਠਾ।

ਸਤਿਗੁਰ ਕੋ ਮਾਯਾ। ਕਰਹਿੰ ਹਟਾਵਨ ਹੈ ਜਹਿੰ ਦਾਯਾ[1] ॥ ਚਾਹਤਿ ਪਿਤਾ ਗੁਰੂ ਜਿਸ ਨਾਂਹੀ।ਸੋ ਕਿਸ ਰੀਤਿ ਆਇ ਹਮ ਪਾਹੀ ॥੪੧॥ ਤਿਨ ਕੋ ਦਿਯੋ ਪਦਾਰਥ ਆਵਹਿ। ਹੋਇ ਜਿ ਨਹੀਂ[2] ਕਹਾਂ ਕਰ ਪਾਵਹਿੰ'। ਅੰਤਰਜਾਮੀ ਗੁਰਸਭਿ ਜਾਨੀ।ਨਰਨ ਬਿਖੈਜਿਮ ਪੁੱਤ੍ਰ ਬਖਾਨੀ॥੪੨॥ਚਿਤਵਤਿ ਚਿਤ–ਸੁਤ ਸ਼ੰਕਾ ਹਰਨੀ। ਦੋਸ਼ ਦਿਖਾਵੈਂ ਜਸ ਧਨ ਕਰਨੀ[3]–। ਅਗਲੇ ਦਿਵਸ ਗੁਰੂ ਫੁਰਮਾਇਵ। 'ਸੰਗਤਿ ਮਹਿੰ ਜੋਤਿਕ ਸਿਖ ਆਇਵ॥੪੩॥ਜਬਿ ਪਹੁੰਚਹਿੰ ਪਰਸਨ ਕਹੁ ਹਮੈਂ। ਪੈਸੇ ਪੰਚ ਲਜਾਇੰ ਤਿਹ ਸਮੈ। ਧਰਿ ਧਰਿ ਆਗੈ ਬੰਦਨ ਕਰੈਂ। ਇਮਿ ਗੁਰ ਆਗਜਾ ਸਿਰ ਪਰ ਧਰੈਂ'[4]॥੪੪॥ ਸਗਰੇ ਨਗਰ ਸੰਗਤਾਂ ਜੋਈ। ਗੁਰ ਆਇਸੁ ਸੁਨਿ ਸੁਨਿ ਕਰਿ ਤੋਈ। ਹੋਤਿ ਪ੍ਰਾਤਿ ਕੋ ਸਤਿਗੁਰ ਬੈਸੇ।ਆਵਹਿੰ ਸਿੱਖ ਭੇਟ ਲੇ ਪੈਸੇ॥੪੫॥ ਧਰਿ ਧਰਿ ਆਗੈ ਬੰਦਨ ਠਾਨਹਿੰ।ਦਰਸਹਿੰ ਸਤਿਗੁਰ ਪ੍ਰੇਮ ਮਹਾਂਨਹਿੰ।ਏਕ ਜਾਮ ਲੌ ਸ਼੍ਰੀ ਪ੍ਰਭੂ ਬੈਸੇ। ਲਗਸੋ ਢੇਰ ਆਏ ਬਹੁ ਪੈਸੇ ॥੪੬॥ ਪੁੱਤ੍ਰ ਮੋਹਰੀ ਕੋ ਬੁਲਵਾਇਵ। ਢਿਗ ਬਿਠਾਇ ਕਰਿ ਪੁਨ ਸਮਝਾਇਵ। 'ਇਨ ਕੋ ਗਿਨ ਕਰਿ ਲੇਹੁ ਸੰਭਾਰੀ। ਖਰਚਹੁ ਜਿਹਠਾਂ ਚਾਹਿ ਤੁਮਾਰੀ' ॥੪੭॥ਮਾਨਿ ਬਾਕ ਤਬਿ ਗਿਨਿਬੋਲਾਗ। ਭਏ ਬ੍ਰਿੰਦ ਦੇਖਤਿ ਅਨੁਰਾਗਾ। ਸੰਖਜਾ ਕਰਿ ਕਰਿ ਭੇ ਕਰ ਕਾਰੇ[5]। ਬਹੁਤ ਪਖਾਰੇ ਬਿਨ ਨ ਉਤਾਰੇ[6] ॥੪੮॥ਤਬਿ ਸ਼੍ਰੀ ਅਮਰਦਾਸ ਬਚ ਕਹਯੋ। 'ਧਨ ਕੋ ਤੁਮ ਸੁਭਾਵ ਭੀ ਲਹਯੋ। ਜਿਸ ਤੇ ਛੁਵਤਿ ਭਏ ਕਰ ਕਾਰੇ। ਮਨ ਕਾਰੇ ਹੁਇ ਲਗ ਬਿਵਹਾਰੇ ॥੪੯॥ ਜੇ ਸੰਚਤਿ ਕਰਿ ਰਖੀਅਤਿ ਭੌਨ। ਕਹੋ ਹਵਾਲ ਹੋਇ ਪੁਨ ਕੌਨ। ਚਿਤਵਨਿ ਤੇ ਅੰਤਰ ਹੁਇ ਕਾਰਾ। ਅੰਤ ਗਮਨ ਨਹਿੰ ਸੰਗ ਸਿਧਾਰਾ ॥ ੫੦ ॥ ਪ੍ਰਥਮਹਿੰ ਸੰਚਨ ਅਘ ਕਰਿ ਹੋਇ। ਜਤਨ ਅਨੇਕਨ ਤੇ ਅਵਲੋਇ। ਪੁਨ ਰਾਖਨ ਮਹਿੰ ਤ੍ਰਾਸ ਮਹਾਨ।ਤਸਕਰ ਨ੍ਰਿਪ ਆਦਿਕ ਬਲਵਾਨ॥੫੧॥ਜਾਇ ਤ ਪ੍ਰਾਨ ਸਮੇਤ ਦੁਖਾਰੇ। ਭਗਤਿਵਿਰੋਧੀ, ਬਿਘਨ ਪਸਾਰੇ। ਇਸ ਕੋ ਤਜਾਗ ਅਧਿਕ ਸੁਖਦਾਈ। ਹਰਿ ਸਿਮਰਨ ਸੰਚਹੁ ਸਮੁਦਾਈ ॥੫੨॥ ਇਹ ਧਨ[7] ਸਕਿ ਕੋ ਸਾਰ ਪਛਾਨਹੁ। ਕਿਤਹੂੰ ਤੇ ਜਿਸ ਤ੍ਰਾਸ ਨ ਠਾਨਹੁ। ਸੁਨਹੁ ਪੁੱਤ੍ਰ ਇਸ ਮਹਿੰ ਦੁਖ ਘਨੇ। ਮਹਾਂ ਬਲੀ

[1]ਜੇ ਕੋਈ ਦੇਣ ਆਵੇ ਤਾਂ ਹਟਾ ਦਿੰਦੇ ਹਨ। [2]ਜੇ ਆਵੇ ਨਹੀਂ। [3]ਜੈਸੇ ਧਨ ਦਾ ਸੁਭਾਵ ਹੁੰਦਾ ਹੈ। (ਅ) ਧਨ ਦੇ (ਇਕੱਠੇ) ਕਰਨ ਵਿਚ ਜੋ ਦੋਸ਼ ਹੁੰਦਾ ਹੈ। [4]ਗਿਣਤੀ ਕਰ ਕਰਕੇ ਹੋਏ ਹੱਥ ਕਾਲੇ। [5]ਨਾ ਉਤਰੀ (ਕਾਲਖ)। [6]ਭਾਵ, ਹਰਿਧਨ।

ਸਭਿ ਜਗ ਮਹਿੰ ਹਨੇ ॥੫੩॥ ਹਰਿ ਸਿਮਰਨ ਧਨ ਤੇ ਸੁਖ ਪਾਵੈ। ਜਨਮ ਮਰਨ ਦਾਰਿਦ ਬਿਨਸਾਵੈ'। ਸੁਨੀ ਮੋਹਰੀ ਨੈ ਪਿਤ ਬਾਨੀ। ਉਰ ਬਿਚਾਰ ਕਰਿ ਸਾਚੀ ਮਾਨੀ॥੫੪॥ਬਹੁਰੋ ਜੀਵਤਿ ਜਬ ਲਗਿ ਰਹਿਹੌ। ਕਬਹੁੰ ਨ ਧਨ ਕੋ ਮਨ ਤੇ ਕਹਿਹੌ। ਨੀਕੀ ਪਿਤ ਕੀ ਬਾਤ ਬਿਚਾਰੀ। ਬਿਮਲ ਬੁਧਿ ਪ੍ਰਾਪਤਿ ਸੁਖ ਭਾਰੀ ॥ ੫੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਪਾਰੋ ਅਪਰ ਮੋਹਰੀ' ਪ੍ਰਸੰਗ ਬਰਨਨੰ ਨਾਮ ਖਸ਼ਟ ਸ਼ਸ਼ਟੀ ਅੰਸੁ ॥੬੬॥

੬੭ [ਸ਼੍ਰੀ ਰਾਮਦਾਸ ਜੀ ਨੂੰ ਆਯੁ ਤੇ ਗੁਰਤਾ ਬਖਸ਼ਣੀ]

ਦੋਹਰਾ॥ਬਾਵਨ ਚੰਦਨ[1] ਸਤਿਗੁਰੂ ਹੋਵਹਿੰ ਜਿਨ ਬਨ ਦੇਸ਼॥ਮੱਲਨ ਕਰਤਿ ਤਰੁਵਰੁਨ[2] ਕੋ ਤਿਉਂ ਨਰ ਭਗਤਿ ਅਸ਼ੇਸ਼॥੧॥ਚੌਪਈ॥ ਗੋਇੰਦਵਾਲ ਬਸੇ ਇਕ ਥਾਨ। ਸਕਲ ਦੇਸ਼ ਭੀ ਭਗਤਿ ਮਹਾਨ। ਜਹਿੰ ਕਹਿੰ ਤੇ ਸੁਨਿ ਕਰਿ ਜੱਗਯਾਸੀ। ਆਨੰਦ ਧਾਰਿ ਬਸਹਿੰ ਗੁਰ ਪਾਸੀ ॥੨॥ ਚਾਰ ਪਦਾਰਥ ਠਾਂਢੇ ਦ੍ਵਾਰੇ। ਦੇਤਿ ਜਨਨਿ ਕੋ ਖੁਲੇ ਭੰਡਾਰੇ। ਜਿਮ ਚਿਤ ਚਿਤਵਹਿੰ ਗੁਰੂ ਕ੍ਰਿਪਾਲ।ਸੋ ਬਿਧਿ ਬਨਹਿ ਆਨ ਤਤਕਾਲ॥੩॥ ਇਕ ਦਿਨ ਮੱਜਨ ਕਰਿ ਗੁਰ ਥਿਰੇ।ਭਾਨੀ ਆਇ ਦਰਸ ਕੋ ਕਰੇ।ਪਿਖਿ ਤਨੁਜਾ ਪਰ ਪਰਮਕ੍ਰਿਪਾਲ । ਸ਼੍ਰੀ ਮੁਖ ਤੇ ਬੋਲੇ ਤਿਸ ਕਾਲ॥੪॥ 'ਰਾਮਦਾਸ ਅਬਿ ਤਨ ਪਰਹਰੈ। ਕਹੁ ਪੁੱਤ੍ਰੀਕਸ਼ਾ ਤਬਿ ਤੂੰ ਕਰੈਂ ?। ਛਿਨਭੰਗਰ[3] ਸਭਿ ਅਹੈਂ ਸਰੀਰ । ਬਿਨਸਤਿ ਤੁਰਤ ਨ ਕਰਿਹੀਂ ਧੀਰ[4]"॥੫॥ਭਾਨੀ ਮਹਾਂ ਚਤੁਰ ਸਭਿ ਜਾਨੀ।–ਹੋਤਿ ਨ ਕਬਹੁੰ ਕੁਰ ਪਿਤ ਬਾਨੀ–।ਦ੍ਰਿੜ੍ਹ ਨਿਸ਼ਚੇ ਧਰਿ ਇਸੀ ਪ੍ਰਕਾਰੀ।ਕਰਤਿ ਸ਼ੀਘ੍ਰ ਨਕ ਨਾਥ ਉਤਾਰੀ ॥੬॥ ਸ਼੍ਰੀ ਗੁਰ ਪਿਤਕੇ ਧਰੀ ਅਗਾਰੀ।ਹਾਥ ਜੋਰਿ ਮੁਖ ਬਿਨੈ ਉਚਾਰੀ।'ਪ੍ਰਭੁ ਜੀ ਅਪਰਕਾਰ ਕਸ਼ਾ ਕਰਿਹੌਂ।ਜੇਬਿਧਵਾ ਕੇਧਰਮ,ਸੁ ਧਰਿਹੌਂ ॥੭॥ ਕਿਧੌਂ ਚਿਤਾ ਕੇ ਊਪਰ ਚਰਿ ਹੌਂ। ਜਰ ਕਰਿ ਪਤਿ ਕੇ ਸੰਗਿ ਸਿਧਰਿਹੌਂ । ਜੋ ਤੁਮ ਆਗਸ਼ਾ ਹੋਇ ਸੁ ਕਰਿ ਹੌਂ । ਨਿਸ਼ਚੈ ਮਰੌਂ ਸੁ ਰਿਦੈ ਬਿਚਰਿਹੌਂ"॥੮॥ਸੁਨਿ ਸ਼੍ਰੀ ਸਤਿਗੁਰ ਬਾਕ ਬਖਾਨੇ। 'ਹੇ ਪੁੱਤ੍ਰੀ ਸੁਨਿ ਸੁਮਤਿ ਮਹਾਂਨੇ।ਤਨ ਕੋ ਰਾਖਿ ਭਜੋ ਜਗਦੀਸ । ਅਬਿ ਮੈਂ ਕਰਿਹੌਂ ਤੁਮ ਬਖਸ਼ੀਸ਼। ੯॥ ਰਾਮਦਾਸ ਕੀ ਬਯ ਅਬਿ ਨਾਂਹੀ । ਪੂਰਨ ਅਵਧਿ ਆਜ ਦਿਨ ਮਾਂਹੀ। ਤਿਨ ਜੀਵਨਕੌਆਨਿ ਉਪਾਇ।ਨਹੀਂ ਹੋਤਿ ਨਿਸ਼ਚੈ ਇਮ ਲਖਾਇ॥੧੦॥

[1]ਸੰਦਲ ਦੀਆਂ ਕਿਸਮਾਂ ਵਿਚੋਂ ਸ੍ਰੇਸ਼ਟ ਕਿਸਮ। [2]ਚੰਦਨ ਕਰ ਦਿੰਦਾ ਹੈ ਬ੍ਰਿੱਛਾਂ ਨੂੰ। [3]ਛਿਨ ਵਿੱਚ ਨਾਸ਼ ਹੋ ਜਾਣ ਵਾਲੇ। [4]ਠਹਿਰਨਾ ਨਹੀਂ ਕਰਦੇ ।

ਅਪਨ ਆਰਬਲ ਅਬਿ ਮੈਂ ਦੇਵੋਂ। ਹਿਤ ਪਰਲੋਕ ਗਮਨ ਸੁਭ ਲੇਵੋਂ[1]। ਇਮਿ ਕਹਿ ਰਾਮਦਾਸ ਬੁਲਵਾਇਵ।ਨਿਕਟ ਬਿਠਾਇ ਭਲੇ ਸਮੁਝਾਇਵ। ੧੧॥ 'ਹੇਸੁਤ!ਤੇਰੀ ਅਵਧ ਬਿਤਾਈ'।ਮੈਂ ਅਬਿ ਜਾਨ ਲੀਨਿ ਅਗੁਵਾਈ[2]। ਇਕ ਸਤ ਸੰਮਤ ਆਠ ਰ ਚਾਰੀ[3]। ਆਰਬਲਾ ਹਮਰੇ ਤਨ ਸਾਰੀ ॥੧੨॥ ਅਬ ਖਟ ਬਰਖ ਇਕਾਦਸ਼ ਮਾਸ। ਦਸੋਸ ਅਸ਼ਟ ਦਸ ਸ਼ੇਸ਼ ਰਹਾਸ[4]। ਸੋ ਅਪਨੀ ਹਮ ਤੁਮ ਕੋ ਦੀਨਸਿ*।ਪ੍ਰੇਮ ਭਗਤਿ ਮੈਂ ਲੀਨ ਪ੍ਰਬੀਨਸਿ†॥੧੩॥ ਤੋਹਿ ਮੋਹਿ ਮੈਂ ਭੇਦ ਨ ਰਹਜੋ। ਇਕ ਸਰੂਪਤਾ ਦੋਨਹੁੰ ਲਹਜੋ। ਜਲ ਕੋ ਭੁਰਜੋ ਹੋਤਿ ਘਟ ਜੈਸੇ। ਪਰੈ ਉਦਧਿ ਲਹਿ ਇਕਤਾ ਤੈਸੇ ॥੧੪॥ ਤਿਮਿ ਸਰੂਪ ਮੇਰੋ ਇਕ ਹੋਵ।ਕਜੋਂਹੂੰ ਭੇਦ ਪਰਹਿ ਨਹਿੰ ਜੋਵ।ਪ੍ਰੇਮ ਭਗਤਿ ਅਸ ਭਵ ਉਰ ਬਸੀ।ਬਸੀ ਕੀਨਿ ਮੋਕਹੁ ਕਰਿ ਜਿਸੀ[5] ॥੧੫॥ ਪਿਖਿ ਬੱਲੂ ਦਿਸ਼ ਆਇਸੁ ਦੀਨ। ਦੀਨਮਨਾ ਜਿਨ ਸਭਿ ਸੁਨਿ ਲੀਨਿ[6]। ਲੀਨ ਪ੍ਰੇਮ ਮਨ ਜਾਂਹਿ ਪ੍ਰਬੀਨ। 'ਬੀਨ ਨਲੇਰ‡ ਲੇਹੁ ਸ਼ੁਭ ਚੀਨ ॥ ੧੬ ॥ ਕਰਹੁ ਸ਼ੀਘ੍ਰ ਆਨੋ ਮੁਝ ਪਾਸੀ।ਪਾਸੀ ਜਮ ਨਹਿੰ, ਸਦਾ ਨਿਰਾਸੀ[7]।ਰਾਸੀ ਸੁਖ' ਪ੍ਰਾਪਤਿ ਅਬਿਨਾਸ਼ੀ। ਨਾਸ਼ੀ ਹੰਤਾ ਬਿਸ਼ਯ ਉਦਾਸੀ ॥੧੭॥ ਰਾਮਦਾਸ ਕਰਿਵਾਉ ਸ਼ਨਾਨਾ। ਨਾਨਾ ਬਸਤ੍ਰ ਆਨਿ ਦੁਤਿਵਾਨਾ। ਪਹਿਰਾਵੋ ਨਹਿੰ ਦੇਰ ਲਗਾਵਹੁ। ਗਾਵਹੁ ਸ਼ਬਦ ਅਨੰਦ ਉਪਜਾਵਹੁ॥੧੮॥ਅਪਰ ਸੈਜ ਤਯਾਰੀ ਕਰਿ ਦੇਹਿ।ਦੇਹਿ ਭਜਨ ਕੋ ਸਮਾ ਲਖੇਹਿ[8]।ਸੁਨਿ ਕਰਿ ਬੱਲੂ ਇਮਿ ਗੁਰ ਜੀ ਤੇ। ਜੀਤੇ ਮਨ ਇੰਦ੍ਰੀ ਜਿਨ ਨੀਤੇ ॥੧੯॥ ਅਸ ਸ਼੍ਰੀ ਰਾਮਦਾਸ ਤਿਸ ਬਾਰ।ਬਾਰਿ ਬਿਮਲ ਤੇ ਮੱਜਤਿ ਚਾਰੁ। ਚਾਰ ਪਦਾਰਥ ਜਿਨ ਦਰਬਾਰ। ਬਾਰ ਬਿਹੀਨ[9] ਪਾਇ ਸਭਿ ਸਾਰ॥੨੦॥ਬੱਲੂ ਆਨੇ ਬਸਤ੍ਰ ਨਵੀਨ।ਪਹਿਰਾਏ ਸੁਖਮ ਦੁਤਿ ਪੀਨ। ਸ਼੍ਰੀ ਸਤਿਗੁਰ ਜੀ ਅਮਰ ਕ੍ਰਿਪਾਲੂ। ਪ੍ਰੇਮ ਸਹਤ ਸਨਮਾਨ ਬਿਸਾਲੂ। ॥੨੧॥ਕਰ ਸੋਂ ਪਕਰਿ ਆਪਨੇ ਥਾਨ।ਬੈਠਾਰੇ ਕਹਿ ਕ੍ਰਿਪਾ ਨਿਧਾਨ। ਭਾਲ ਬਿਸਾਲ ਸੁ ਤਿਲਕ ਨਿਕਾਸਜੋ। ਤਿਸ ਤੇ ਮਹਿਦ ਪ੍ਰਕਾਸ਼ ਪ੍ਰਕਾਸ਼ਜੋ॥੨੨॥ ਜੋਤਿਨਿ ਜੋਤਿ ਸਭਿਨਿ ਮਹਾਂਰਾਜਾ[10]।ਤਿਸਹਿ ਸਿੰਘਾਸਨ[10] ਮਨੋ ਬਿਰਾਜਾ

[1]ਬੀਤ ਚੁਕੀ ਹੈ। [2]ਅਗੋਂ ਤੋਂ। [3]ਭਾਵ, ਇਕਸੈ ਤੇ ਬਾਰਾਂਬਰਸ। [4]ਭਾਵ ਛੇ ਵਰਹੇ ਗਿਆਰਾਂ ਮਹੀਨੇ ਤੇ ਅਠਾਰਾਂ ਦਿਨ ਬਾਕੀ ਰਹਿੰਦੇ ਹਨ। [5]ਜਿਸਨੇ ਉਦਾਸ ਮਨ ਨਾਲ ਸਭ (ਗਲ) ਸੁਣ ਲਈ ਸੀ। [6]ਤੈਨੂੰ ਫਾਹੀ ਜਮ ਦੀ ਨਹੀਂ (ਹੈ ਬੱਲੂ) ਤੂੰ ਸਦਾ ਆਸਾ ਤੋਂ ਰਹਿਤ ਹੈਂ। [7]ਸਾਰੇ ਸੁਖ। [8]ਦੇਰੀ ਤੋਂ ਬਿਨਾਂ। [9]ਸਭ ਜੋਤੀਆਂ ਦਾ ਪ੍ਰਕਾਸ਼ਕ ਮਹਾਂਰਾਜ। [10]ਗੱਦੀ,ਤਖਤ।

*ਪਾ:—ਦੀਨੀ। †ਪਾ:—ਪ੍ਰਬੀਨੀ। ‡ਪਾ:—ਨਰੇਲ।

ਨਵਨਿਧਿ ਸਿੱਧਾਂ ਦੁਰਗਨ ਇਨਹੁੰ ਤੇ[1]। ਰਿੱਧਾਂ ਪੁਰਨ ਜਗਤ ਜਿਨਹੁੰ ਤੇ। ॥ ੨੩ ॥ ਸਭਿ ਕੋ ਪ੍ਰੇਰਕ ਨਿਤ ਬਿਨ ਲਿਪਨੋ। ਭਾਲ ਬਿਸਾਲ ਕਾਲ ਤਿਸ ਦਿਪਨੋ।ਛੋਰੀ ਬਿਖੈ ਨਾਰੀਅਰ[2] ਪਾਇਵ। ਤੀਨ ਲੋਕ ਸ੍ਵਾਮੀ ਸੁ ਬਨਾਇਵ ॥ ੨੪॥ ਪੁਨ ਥੱਲੂ ਸੋਂ ਕੀਨਿ ਬਖਾਨ। 'ਮੋਹਨ ਅਪਰ ਮੋਹਰੀ ਆਨਿ। ਸਭਿ ਸੰਗਤ ਆਵਹਿ ਇਸ ਕਾਲ। ਦਾਸ,ਸਿੱਖਨ,ਛੋਟੋ ਸੁ ਬਿਸਾਲ ॥ ੨੫ ॥ ਮੇਰੋ ਹੁਕਮ ਸੁਨਾਵਨਿ ਕਰੀਐ। ਸਕਲ ਹਕਾਰਹੁ ਬਿਲਮ ਪ੍ਰਹਰੀਐ'। ਭੂਰਨ ਪਠੇ ਬੁਲਾਵਨ ਠਾਨੇ। ਜਹਿੰ ਜਹਿੰ ਜਿਨ ਕੇ ਹੁਤੇ ਠਿਕਾਨੇ ॥ ੨੬ ॥ ਸੁਨਿ ਸੁਨਿ ਸਭਿ ਮਹਿੰ ਰੌਰਾ ਪਰਿਓ। 'ਚਾਹਿਸਿ ਗੁਰੂ ਪਧਾਨੋ ਕਰਿਓ। ਰਾਮਦਾਸ ਸਤਿਗੁਰੂ ਬਨਾਏ'।ਬਿਸਮਤਿ ਬਾਤ ਸੁਨਤਿ ਚਲਿ ਆਏ*॥੨੭॥ਭਾਈ ਬੁੱਢੇ ਆਦਿਕ ਸਾਰੇ। ਪਹੁੰਚੇ ਸਿੱਖ ਆਇ ਗੁਰਦ੍ਵਾਰੇ। ਦੋਨਹੁੰ ਪੁੱਤ੍ਰ ਆਇ ਤਤ-ਕਾਲ।ਜਥਿ ਪੁਰਨ ਭੀ ਸਭਾ ਬਿਸਾਲ॥੨੮॥ਬੋਲੇ ਪ੍ਰਥਮ ਜੁਗਮ ਸੁਤ ਸਾਥ। 'ਰਾਮਦਾਸ ਕਹੁ ਟੇਕਹੁ ਮਾਥ। ਹੋਇ ਨੰਮ੍ਰਿ ਇਨ ਘਾਲ ਕਮਾਈ। ਅਜਰ ਜਰਨ ਗੁਨ ਜੁਤਿ ਸਮੁਦਾਈ' ॥ ੨੯ ॥ ਮੋਹਨ ਜਿਹ ਸੁਭਾਵ ਮਸਤਾਨਾ। ਨਹਿੰ ਰਾਖਹਿ ਕਿਹ ਕੀ ਕਥਿ ਕਾਨਾ[3]। ਸਭਿ ਮੈਂ ਬੋਲਨੋ 'ਨਿਵੈਂ ਨ ਆਗੈ। ਹਮਰੀ ਵਸਤੁ ਦੇਨਿ ਇਨ ਲਾਗੈ ॥੩੦॥ ਚਿਰੰਕਾਲ ਰਹਿ ਸਦਨ ਹਮਾਰੇ। ਕਰੀ ਗੁਜਰ ਸਭਿ ਜੁਤਿ ਪਰਵਾਰੇ। ਉਚਿਤ ਬੈਠਿਬੋ ਤੁਮੈ ਪਿਛਾਰੀ। ਅਹੈ ਮਾਲਕੀ ਸਰਬ ਹਮਾਰੀ ॥੩੧॥ ਅਪਰ ਸਬੰਧੀ ਰਾਵਰਿ ਕੇਰੇ।ਰਹੈਂ ਸਮੀਪੀ ਔਸ੍ਵਰਜ ਹੇਰੇ।ਇਹ ਭੀ ਹੈ ਤਿਨ ਸਭਿਨਿ ਸਮਾਨਾ। ਅਬਿ ਪਦ ਦੈਬੇ ਲਗੇ ਮਹਾਨਾ॥੩੨॥ ਹਮ ਰਾਵਰਿ ਕੇ ਨੰਦਨ ਅਹੈਂ। ਗੁਰਤਾ ਪਦ ਤੇ ਛੁਛੇ ਰਹੈਂ। ਭਯੋ ਨ ਕਿਉਹੂੰ ਮਾਥ ਨਿਵਾਵਹਿੰ।ਸਤਿਗੁਰਕੇ ਸਪੁਤ ਕਹਿਲਾਵਹਿੰ'॥੩੩ ॥ ਜਥਿ ਮੋਹਨ ਕੋ ਐਸੇ ਲਹਨੋ। ਪੁੱਤ੍ਰ ਦੁਸਰੇ ਸੋਂ ਤਥਿ ਕਹਨੋ। 'ਸਿੱਖੀ ਪਦ ਨੰਦਨ!ਤੁਮ ਲੇਵਹੁ।ਨਹਿੰ ਲੇਵਹੁ ਤਉ ਅਬਿ ਕਹਿ ਦੇਵਹੁ' ॥੩੪॥ ਸੁਨਤਿ ਮੋਹਰੀ ਰਿਦੇ ਬਿਚਾਰਾ। ਸ਼੍ਰੀ ਨਾਨਕ ਪ੍ਰਸਤਾਵ ਚਿਤਾਰਾ[4]।–ਪੁਨ ਸ਼੍ਰੀ ਅੰਗਦ ਕੀਨਸਿ ਐਸੇ†–। ਸਰਬ ਬ੍ਰਿਤਾਂਤ ਬਿਚਾਰਨੋ ਤੈਸੇ ॥੩੫॥ ਜਿਸਕੇ ਜਾਗੈਂ ਭਾਗ ਬਡੇਰੇ। ਪੁਰਨ ਕ੍ਰਿਪਾ ਦ੍ਰਿਸ਼ਟਿ ਤਿਹ ਹੇਰੇ। ਘਾਲੀ ਘਾਲ ਪਰੈ

[1]ਇਨ੍ਹਾਂ ਨੇ ਨਿਧਾਂ ਤੋਂ ਦੂਣੀਆਂ, ਭਾਵ ੧੮ ਸਿੱਧੀਆਂ। [2]ਨਰੇਲ। [3]ਮੁਛੰਦਗੀ। [4] (ਪਿਛਲਾ ਪ੍ਰਸੰਗ) ਗੁਰ ਨਾਨਕ ਜੀ ਵਾਲਾ ਯਾਦ ਕੀਤਾ।

*ਪਾਃ–ਲਲਚਾਏ। †ਪਾਃ–ਕੀਨੀ ਐਸੇ।

ਜਿਸ ਚਾਇਂ। ਇਸ ਬਡਿਆਈ ਕੋ ਸੋ ਪਾਇ ॥੩੬॥ ਕਰੈ ਈਰਖਾ ਕੈਸਿਹੁੰ ਕੋਈ।ਮਿਟਹਿ ਨਹੀਂ ਉਲਟੋ ਦੁਖ ਹੋਈ। ਯਾਂਤੇ ਸ਼੍ਰੀ ਪਿਤ ਕੇ ਅਨੁਸਾਰੀ। ਇਸ ਮਹਿੰ ਸੋਭਾ ਹੋਇ ਹਮਾਰੀ–॥੩੭॥ਇਮਿ ਬਿਚਾਰ ਕਰਿ ਠਾਂਢੋ ਹੋਵਾ। ਸਗਰੀ ਸੰਗਤਿ ਨੇ ਤਬਿ ਜੋਵਾ। ਬੁੱਢੇ ਆਦਿ ਜਿ ਸੇਵਕ ਸਾਰੇ। ਖਰੇ ਭਏ ਗੁਰ ਸੁਤ ਪਿਛਵਾਰੇ॥੩੮॥ਮਾਨ ਮੋਹਰੀ ਪਿਤਕੇ ਬੈਨ। ਕਰਿ ਅਨੰਦ ਜੁਤਿ ਫੁੱਲਮਤ ਨੈਨ। ਰਾਮਦਾਸ ਕੇ ਚਰਨੀ ਪਰਸੋ। 'ਧੰਨ ਧੰਨ' ਸਭਿਹਿਨਿ ਤਬਿ ਰਰਸੋ॥੩੯॥ਬਹੁਰੋ ਸਗਰੀ ਸੰਗਤਿ ਹੇਰਿ। ਪਰੇ ਚਰਨ ਪਰ ਤਿਸ ਹੀ ਬੇਰਿ। ਧਰਿ ਧਰਿ ਸਰਬ ਉਪਾਇਨ ਆਗੇ। ਬੰਦਹਿੰ ਕਰ ਜੋਰਹਿੰ ਬਡਭਾਗੇ॥੪੦॥ ਸ੍ਰਬਿਤ ਭਏ ਸਭਿ ਹੀ ਤਿਸ ਕਾਲਾ। ਬੋਲੇ ਸ਼੍ਰੀ ਗੁਰ ਅਮਰ ਕ੍ਰਿਪਾਨਾ'ਪੁੱਤ੍ਰ ਮੋਹਰੀ ਕਰਹੁ ਬਖਾਨਾ। ਰਾਮਦਾਸ ਕੋ ਕਮ੍ਹਾ ਕਰਿ ਜਾਨਾ? ॥੪੧॥ ਕਿਮਿ ਜਾਨਹਿ ਹਮਤੇ ਪਸ਼ਚਾਤੀ।ਚਿਤ ਕੀ ਬ੍ਰਿਤੀ ਕਹੋ ਜਿਸ ਭਾਂਤੀ'। ਹਾਥ ਜੋਰਿ ਤਬਿ ਸਭਿ ਮਹਿੰ ਕਹਯੋ। 'ਸੁਨਹੁ ਪਿਤਾ ਜੀ! ਮੈਂ ਜਿਮਿ ਲਹਯੋ ॥੪੨ ॥ ਸ਼੍ਰੀ ਨਾਨਕ ਸ਼੍ਰੀ ਅੰਗਦ ਸ੍ਵਾਮੀ।ਤ੍ਰਿਤੀਏ ਤੁਮ ਹੋ ਅੰਤਰਜਾਮੀ। ਸੋ ਸਰੂਪ ਇਹ ਚੌਥੋ ਹੋਵਾ।ਸ਼੍ਰੀ ਗੁਰੁ ਰਾਮਦਾਸ ਇਮਿ ਜੋਵਾ' ॥੪੩॥ ਸੁਨਿ ਗੁਰ ਜੁਤਿ ਸਭਿ ਭਏ ਪ੍ਰਸੰਨ। 'ਪੁੱਤ੍ਰ ਮੋਹਰੀ ਤੂੰ ਬਡ ਧੰਨ। ਸਭਿ ਤੇ ਸ੍ਰੇਸ਼ਟ ਬੁੱਧਿ ਉਦਾਰੇ। ਮਿਲਯੋ ਸਦਾ ਤੂੰ ਸੰਗ ਹਮਾਰੇ॥੪੪॥ ਦੋਹਰਾ॥ਭਯੋ ਸਭਿਨਿ ਕੋ ਮੋਹਿਰੀ[1] ਨਾਮ ਮੋਹਰੀ ਤੋਹਿ।ਕੀਨੋ ਸਾਰਥ[2] ਸੋ ਅਬਹਿ,ਮਮ ਅਭੇਦਤਾ ਹੋਹਿ ॥੪੫॥ਚੌਪਈ॥ ਇੱਕੀ ਕੁਲ ਹੁਇ ਸੰਤ ਉਧਾਰੇ[3]। ਤੁਮ ਨੇ ਬਨਾਲੀ ਜਗ ਨਿਸਤਾਰੇ'। ਸੁਨਤਿ ਮੋਹਰੀ ਕਹਿ ਬਡਿਭਾਗੋ।'ਧਰਮ ਰਾਇ ਲੇਖਾ ਲੈ ਆਗੋ॥੪੬॥ ਤਿਹ ਲੇਖੇ ਤੇ ਜਬਿ ਛੁਟ ਜੌਂ ਯੌ। ਤਬਿ ਉਧਾਰ ਨਿਜ ਕੁਲ ਕੋ ਪੌਂ'। ਸੁਨਿ ਗੁਰ ਕਹਯੋ 'ਅਛਤ ਤਨ ਮੋਹੀ[4]। ਲੇਖਾ ਦਿਯੋ ਚੁਕਾਇ*ਜਿ ਹੋਹੀ ॥੪੭॥ ਧਰਮ ਰਾਇ ਕੇ ਨਿਕਟ ਨ ਜੈਹੋ।ਪੰਥ ਅਪਰ ਹੀ ਹਮ ਢਿਗ ਐਹੋ[5]। ਤੂੰ ਮਮ ਸਿੱਖ ਪੁਨੀਤ ਸੁ ਭਯੋ।ਸਿੱਖੀ ਪਦ ਮੈਂ ਤੋ ਕਹੁ ਦਿਯੋ॥੪੮॥ ਸੰਤਤਿ ਬ੍ਰਧਹਿ ਸਮੂਹ ਤੁਮਾਰੀ।ਤਿਨ ਕੋ ਸਿੱਖੀ ਦੀਨ ਅਗਾਰੀ।ਭੁਵ ਕੁਲ ਪੂਜਹਿ ਮੋਕਹੁ ਨੀਤਿ। ਅਪਰ ਨ ਚੀਤ ਧਰਹਿ ਕਬਿ†ਪ੍ਰੀਤਿ॥੪੯॥ਮੈਂ ਹੀ ਦੇਵ ਸੁ ਪਿੱਤ੍ਰ ਜਠੇਰੇ।ਮੈਂ

[1]ਆਗੂ। [2]ਸਹਿਤ ਅਰਥ ਦੇ। [3]ਸ਼੍ਰੇਸ਼ਠ ਹੋਕੇ ਇੱਕੀ ਕੁਲਾਂ ਉਧਾਰਦਾ ਹੈ। [4]ਅਸਾਂ ਤਨ ਦੇ ਹੁੰਦਿਆਂ ਹੀ। [5]ਲੇਖਾ ਮੁਕਾ ਦਿਤਾ ਹੈ। [6]ਹੋਰ ਰਸਤੇ ਤੁਸੀਂ ਸਾਡੇ ਪਾਸ ਆਓਗੇ।

*ਪਾ:–ਜੋ। †ਪਾ:–ਕਰਿ।

ਹੀ ਇਸ਼ਟ ਦੇਵ ਕੁਲ ਤੇਰੇ'। ਇਮਿ ਸੈਬਾਦ ਸੁਨਨੋ ਜਬਿ ਕਾਨ। ਰਾਮਦਾਸ ਜੀ ਕੀਨਿ ਬਖਾਨ ॥੫੦॥ ਅਧਿਕ ਪ੍ਰੇਮ ਲੋਚਨ ਜਲ ਛਾਵਾ। ਗੁਰ ਚਰਿੱਤ੍ਰ ਹੇਰਤਿ ਬਿਸਮਾਵਾ।'ਸ਼੍ਰੀ ਪ੍ਰਭੁ ਮੁਝ ਸਿੱਖੀ ਪਦ ਦੀਜਹਿ। ਆਪ ਮੋਹਰੀ ਕਹੁ ਗੁਰ ਕੀਜਹਿ ॥੫੧॥ ਮੈ ਹੌਂ ਦਾਸ ਆਪ ਕੋ ਜੈਸੇ। ਨਿਜ ਮਨ ਤੇ ਜਾਨਤਿ ਇੰਨ[1] ਤੈਸੇ। ਗੁਰਤਾ ਉਚਿਤ ਜੁਗਮ ਤੁਮ ਨੰਦਨ। ਮੋਕੋ ਉਚਿਤ ਇਨਹੁ ਪਗ ਬੰਦਨ' ॥੫੨॥ ਸ਼੍ਰੀ ਗੁਰ ਸੁਨਤਿ ਪ੍ਰਸੰਗ ਚਿਤਾਰਾ।'ਹਮ ਨੈ ਦੇਨੋ ਹੁਤੋ ਤੁਮਾਰਾ। ਪੂਰਬ ਕਹਨੋ ਹੁਤੋ ਬਰ ਦਾਨਾ। ਤਿਸ ਕੋ ਦੇਨਿ ਸਮੋ ਅਬਿ ਜਾਨਾ ॥ ੫੩ ॥ ਅਤਿ ਗ਼ਰੀਬ ਇਹੁ ਸੰਤਤਿ ਮੇਰੀ। ਨਿਰ ਹੰਕਾਰ, ਨ ਹੁਇ ਕਿਸ ਬੈਰੀ*। ਕੀਜਹਿ ਇਨਕੀ ਨਿਤਿ ਪ੍ਰਤਿਪਾਲਾ। ਮਿਲੇ ਰਹਹੁ ਕਰਿ ਪ੍ਰੀਤਿ ਬਿਸਾਲਾ'॥੫੪॥ਆਨ ਇਕੱਤ੍ਰ ਭਯੋ ਪਰਵਾਰੂ। ਹੇਰਹਿੰ ਸਤਿਗੁਰ ਕੇ ਬਿਵਹਾਰੂ।ਉਠਿ ਕਰਿ ਬਡਭਾਗਨ ਤਬਿ ਭਾਨੀ। ਪਿਤ ਆਗੇ ਕਰ ਜੋਰਿ ਬਖਾਨੀ ॥੫੫॥'ਹੇ ਪ੍ਰਭੁ ਤੁਮ ਬਖਸ਼ੀ ਗੁਰਿਆਈ।ਰਹਹਿ ਹਮਾਰੇ ਬੰਸ ਸਦਾਈ। ਹੋਹਿ ਨ ਅਸ ਕੋ ਦਾਸ ਅਗਾਰੀ। ਕਰਿ ਸੇਵਾ ਲੇਵਹਿ ਪਦ ਭਾਰੀ[2] ॥੫੬॥ ਬਰ ਨਿਜ ਦੇਹੁ ਨ ਜਾਵਹਿ ਆਨ[3]।ਰਹੈ ਸਥਿਰ ਅਬਿ ਇਸ ਹੀ ਥਾਨ'। ਸੁਨਤਿ ਕ੍ਰਿਪਾਲ ਹੋਹਿ ਬਚ ਕਹੇ। 'ਨਹਿੰ ਕਿਤ ਜਾਹਿ ਤੁਮਹੁ ਘਰ ਰਹੇ ॥ ੫੭ ॥ ਤਉ ਬਿਮਲ ਸਲਿਤਾ ਜਲ ਚਲਿਤ।ਪਾਯਹੁ ਬੰਧਨ ਆਗੇ ਫਲਤ। ਹੋਹਿੰ ਕਲੇਸ਼ ਉਪੱਦ੍ਰਵ ਭਾਰੇ। ਜਿਨ ਕਉ ਕੋ ਨ ਸਕਹਿ ਨਿਰਵਾਰੇ॥੫੮॥ਲਛਮੀ ਸ਼੍ਰੀ ਨਾਨਕ ਢਿਗ ਗਈ। ਦ੍ਵਾਦਸ਼ ਕੋਸ ਦੂਰ ਥਿਰ ਥਈ[4]।ਖਸ਼ਟ ਕੋਸ ਸ਼੍ਰੀ ਅੰਗਦ ਰਾਖੀ। ਨਿਕਟਿ ਹੋਨਿ ਕੋ ਤਿਨਹੁੰ ਨ ਭਾਖੀ ॥੫੯॥ ਆਨਿ ਹਮਾਰੇ ਠਾਂਢੀ ਦ੍ਵਾਰਾਕਰਸੋ ਆਪਨੋ ਜੋਰ ਉਦਾਰ। ਪੈਸਕਾਰ[5]ਅੰਤਰ੍ ਨਹਿੰ ਭਯੋ। ਖਰੀ ਰਹੀ ਦਰ ਪਰ ਹਿਤ ਲਯੋ ॥੬੦॥ ਅਬਿ ਤੁਮਰੇ ਘਰ ਬਿਖੈ ਪ੍ਰਵੇਸ਼ੀ। ਬਿਘਨ ਕਲੇਸ਼ਨ ਬਿਖੈ ਬਿਸ਼ੇਸ਼ੀ। ਤਉ ਅਲੇਪ ਰਹਹਿੰ ਇਸ ਮਾਂਹੀ।ਇਸ ਕੋ ਦੋਸ਼ ਸਕਹਿੰ ਛੁਵੈ ਨਾਂਹੀ' ॥ ੬੧ ॥ ਦੋਹਰਾ ॥ ਇਸ ਪ੍ਰਕਾਰ ਬਰ ਗੁਰ ਦਏ ਮੁਦਤਿ ਸੁਤਾ ਹਿਤ ਮਾਨਿ'। ਰਾਮਦਾਸ ਸ਼੍ਰੀ ਸਤਿਗੁਰੂ ਕੀਨੇ ਬਿਦਤਿ ਜਹਾਨ ॥ ੬੨ ॥ ਇਤਿ ਸ਼੍ਰੀ ਗੁਰਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ 'ਗੁਰਿਆਈ ਦੇਨ' ਪ੍ਰਸੰਗ ਬਰਨਨੰ ਨਾਮ ਸਪਤਸ਼ਸ਼ਟੀ ਅੰਸੂ ॥ ੬੭ ॥

[1]ਭਾਵ ਮੋਹਰੀ ਜੀ ਨੂੰ। [2]ਨਿਰਹੰਕਾਰ ਹੈ ਕਿਸੇ ਨਾਲ ਵੈਰ ਨਹੀਂ ਕਰੇਗੀ। [3]ਭਾਰੀ ਪਦ (ਗੁਰਿਆਈ)। [4]ਹੋਰਥੇ। [5]ਖੜੀ ਰਹੀ। [6]ਪ੍ਰਵੇਸ਼। [7]ਭਲਾ ਮੰਨਕੇ।

*ਪਾਃ–ਨਿਰ ਹੰਕਾਰਿਨ ਹੁਇ ਕਿਸ ਬੈਰੀ।

੬੮. [ਸ਼੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤ ਸਮਾਉਣਾ]।

ਦੋਹਰਾ ॥ ਬੁੱਢੇ ਸੰਮਤ ਗੁਰੂ ਹੁਇ[1] ਪੈਸੇ ਪੰਚ ਨਲੇਰ। ਰਾਮਦਾਸ ਕੀ ਭੇਟਿ ਧਰਿ ਕ੍ਰਿਪਾ ਦ੍ਰਿਸ਼ਟਿ ਕੋ ਹੇਰਿ॥੧॥ਚੌਪਈ॥ ਕਰੀ ਪ੍ਰਦੱਛਨ ਫਿਰ ਚਹੁ ਓਰੇ। ਬੰਦਨ ਕਰਤਿ ਭਏ ਕਰ ਜੋਰੇ। ਤਬੈ ਮੋਹਰੀ ਸੰਗਤਿ ਹ੍ਵੈ ਕੈ। ਨਮੋ ਮੋਹਰੀ ਕਿਯ ਸਿਰ ਨੈ ਕੈ[2]॥੨॥ਪੁਨ ਸਭਿ ਸਿੱਖਨ ਕੀਨਸਿ ਬੰਦਨ।ਜਾਨਿਗੁਰੂ ਗਨ ਪਾਪ ਨਿਕੰਦਨ। ਇਮਿ ਦੈ ਕਰਿ ਸਭਿ ਜਗ ਗੁਰਿਆਈ। ਹਿਤ ਪ੍ਰਲੋਕ ਹ੍ਵੈ ਤਮਾਰ ਗੁਸਾਈਂ॥੩॥ਨੇੜ੍ਹ ਪ੍ਰਫੁੱਲਿਤ ਜਨੁ ਅਰਿਬਿੰਦਾ।ਦਿਪਤ ਬਦਨਦ੍ਯੁਤਿ ਇੰਦ ਮਨਿੰਦਾ। ਦਾਸਨ ਦੇਤਿ ਅਨੰਦ ਬਿਲੰਦਾ। ਸੁਧਾ ਗਿਰਾ ਦੁਖ ਦ੍ਵੰਦ ਨਿਕੰਦਾ॥੪॥ਜਹਿੰਕਹਿੰ ਪ੍ਰਗਟ ਬਿਸਾਲ ਪ੍ਰਸੰਗਾ। 'ਤਨ ਕੋ ਤਜਹਿ ਸੁਛੰਦ ਉਮੰਗਾ'। ਸੁਨਿ ਸੁਨਿ ਨਿਕਟ ਗ੍ਰਾਮ ਨਰ ਜੋਈ। ਹੇਤ ਦਰਸਬੇ ਪਹੁੰਚਹਿੰ ਤੋਈ॥੫॥ਬਾਹਨ ਪਰ ਅਰੋਹ ਕੈ ਆਏ।ਕੋਪਾਇਨ ਤੇ ਤੂਰਨ ਧਾਏ।–ਦੁਰਲਭ ਦਰਸ਼ਨ ਬਡ ਫਲ ਦਾਤਾ–। ਸੁਨਿ ਅਸ ਕੋ ਨ ਆਇ ਉਮਹਾਤਾ[3] ॥੬॥ਚਹੁੰ ਦਿਸ਼ ਮਗ ਆਵਹਿੰ ਸਮੁਦਾਏ।ਪੁਰਿ ਪ੍ਰਵਿਸ਼ੈਂ ਗੁਰ ਦਰਸ਼ਨ ਪਾਏ। ਸ਼੍ਰੀ ਅੰਗਦ ਕੋ ਨੰਦਨ ਦਾਤੂ। ਪੁਰਬ ਆਇ ਪ੍ਰਹਾਰੀ ਲਾਤੂ॥੭॥ ਤਬਿ ਕੋ ਸੰਕਟ ਚਰਨ ਮਝਾਰ।ਹੋਤਿ ਅਸਥਿ ਮਹਿੰ[4] ਪੀਰਉਦਾਰ। ਲੱਜਿਤਨਿਕਠ ਨਹੀਂ ਚਲਿ ਆਇਵ।ਬਿਨਤੀ ਕਰਿਕੈਨਹਿੰਬਖਸ਼ਾਇਵ॥੮॥ਸੋ ਸੁਨਿਕੈ ਸ਼੍ਰੀ ਅਮਰ ਪਧਾਨਾ। ਰਿਦੇ ਬਿਖੈ ਇਮਿ ਚਿਤਵਨ ਠਾਨਾ।–ਨਿਸ ਬਾਸੁਰ ਦੁਖ ਲਹੋਂ ਘਨੇਰਾ। ਬਖਸ਼ਾਵੋਂ ਤਿਨ ਤੇ ਇਸ ਬੇਰਾ॥੯॥ਅਪਨਿ ਕੁਮਤਿ ਤੇ ਮੈਂ ਨਹਿੰ ਜਾਊਂ।ਸੋ ਤੋ ਮਹਾਂ ਕ੍ਰਿਪਾਲੁ ਸੁਭਾਊ।ਦੇਖਤਿ ਦਯਾ ਕਰੈਂ ਦੁਖ ਹਰਿਹੀਂ[5]। ਜਿਮਿ ਜਾਚੈਂ ਤਿਮਿ ਦੈਬੋ ਕਰਿਹੀਂ ॥ ੧੦ ॥ ਬਿਨ ਬਖਸ਼ਾਵਨ ਕਸ਼ਟ ਘਨੇਰਾ। ਅਰੁ ਬਿਗਰਹਿ ਪਰਲੋਕ ਸੁ ਮੇਰਾ। ਆਜ ਸਮਾ ਫਿਰ ਹਾਥ ਨ ਆਵੈ। ਤਿਨ ਕੇ ਜਿਯਤ ਮਿਲਿਨ ਬਨਿ ਆਵੈ–॥੧੧॥ਇਮਿ ਬਿਚਾਰ ਕਰਿ ਤੂਰਨ ਚਾਲਾ। ਪਹੁੰਚਨੋ ਪੁਰਿ ਮਹਿੰ ਪ੍ਰੇਮ ਬਿਸਾਲਾ। ਔਚਕ ਜਾਇ ਚਰਨ ਸਿਰ ਧਰਨੋ। 'ਤ੍ਰਾਹਿ ਤ੍ਰਾਹਿ' ਹੁਇ ਦੀਨ ਉਚਰਨੋ॥੧੨॥ਸ਼੍ਰੀ ਸਤਿਗੁਰੁ ਜਬਿ

---

[1]ਭਾਵ, ਬੁੱਢੇ ਜੀ ਦੇ ਮਸ਼ਵਰੇ ਨਾਲ ਗੁਰੂ ਜੀ ਨੇ। [2]ਫੇਰ ਸੰਗਤ ਦਾ ਮੁਹਰੀ (ਆਗੂ) ਹੋਕੇ ਮੋਹਰੀ ਜੀ ਨੇ ਸਿਰ ਨਿਵਾਕੇ ਮੱਥਾ ਟੇਕਿਆ। (ਅ) ਸੰਗਤ ਦੇ ਮੋਹਰੀ ਭਾਵ ਬਾਬੇ ਬੁੱਢੇ ਜੀ ਦੇ ਨਾਲ ਹੋਕੇ ਮੋਹਰੀ ਜੀ ਨੇ। [3]ਐਸੀ ਗੱਲ ਸੁਣਕੇ ਕਿਹੜਾ ਉਮਾਹ ਕੋ ਨਾ ਆਉਂਦਾ ? [4]ਚਰਨ ਦੀ ਹੱਡੀ ਵਿਚ। [5]ਦੁਖ ਦੂਰ ਕਰ ਦੇਣਗੇ।

ਦੇਖਨ ਕਰਜੋ। ਭਯੋ ਦੀਨ ਕਰਿ ਪ੍ਰੇਮ ਸੁ ਪਰਜੋ।ਸਨਮਾਨਤਿ ਕਰਿ ਸਮੁਖ ਬਿਠਾਯੋ।ਨਮਸਕਾਰ ਕਰਿ ਮ੍ਰਿਦਲ ਅਲਾਯੋ॥੧੩॥'ਮੋ ਪਰ ਕ੍ਰਿਪਾਕਰੀਤੁਮ ਆਏ।ਧੰਨ ਭਏ ਹਮ ਦਰਸ਼ਨ ਪਾਏ।ਕੌਨ ਕਾਜ ਮੈਂ ਕਰੋਂ ਤੁਮਾਰਾ?। ਜਿਸ ਤੇ ਸਫਲਹਿ ਜਨਮ ਹਮਾਰਾ' ॥੧੪॥ ਹਾਥ ਜੋਰਿ ਦਾਤੂ ਬਚ ਭਾਖੇ। 'ਕਰੋ ਕਾਜ ਮਮ ਜਸ ਅਭਿਲਾਖੇ।ਅਪਰਾਧੀ ਮੈਂ ਪ੍ਰਭੂ!ਤੁਮਾਰਾ।ਹੋਇ ਢੀਠ ਜਬਿ ਚਰਨ ਪ੍ਰਹਾਰਾ॥੧੫॥ਮਤਸਰ[1]ਅਗਨਿ ਦਹੀ ਮਮ ਛਾਤੀ। ਦ੍ਰਿਤਿਯੇ ਮਿਲਨੋ ਕੁਸੰਗ ਉਤਪਾਤੀ[2] । ਤਿਨ ਕਰਿ ਮਤਿ ਬਾਵਰ ਮਮ ਹੋਈ । ਬਖਸ਼ਾਵਨ ਚਾਹਤਿ ਅਬਿ ਸੋਈ॥੧੬॥ਲੱਜਿਤ ਰਹਨੋ ਨ ਤਮਢਿਗ ਆਇਵ।ਕਰੀਅਵੱਗਯਾ ਦੁਖ ਫਲ ਪਾਇਵ । ਕ੍ਰਿਪਾਨਿਧਾਨ ਛਿਮਾ ਤੁਮ ਧਾਰੋ। ਉਰ ਗੰਭੀਰ, ਧੀਰ,ਹਿਤਸਾਰੋ[3]'॥੧੭॥ਸੁਨਿ ਸ਼੍ਰੀ ਅਮਰਦਾਸ ਤਬਿਬੋਲੇ।'ਤੁਮਸਤਿਗੁਰਕੇ ਪੁੱਤ੍ਰ ਅਡੋਲੇ । ਮਨ ਤਨ ਕਰਿ ਮੈਂ ਦਾਸ ਤੁਮਾਰਾ। ਅਬਿ ਪ੍ਰਲੋਕ ਹੋਵਤਿ* ਮਮ ਤਮਾਰਾ॥੧੮॥ਰਾਮਦਾਸ ਅਬਿ ਸਤਿਗੁਰ ਭਯੋ।ਨਿਜ ਪਦ ਮੈਂ ਤਿਨਕੋ ਸ਼ੁਭ ਦਯੋ।ਕ੍ਰਿਪਾ ਦ੍ਰਿਸ਼ਟਿ ਤੇ ਦੇਖਨ ਕਰੀਅਹਿ।ਤੁਮ ਹੋ ਬਡੇ ਬਿਘਨ ਗਨ ਹਰੀਅਹਿ॥੧੯॥ਇਨਕੋ ਸੁਤ ਗੁਰਤਾ ਜਬਿ ਪਾਵੈ।ਸਮੋ ਪਾਇ ਸੋ ਤੁਮ ਢਿਗ ਆਵੈ । ਸੋ ਜਬਿ ਕਰਹਿ ਸਪਰਸ਼ਨ ਹਾਥ । ਹਰਹਿ ਸਰਬ ਸੰਕਟ ਤਿਹ ਸਾਥ'॥੨੦॥ਦਾਸੂ ਆਇ ਮਿਲਨੋ ਸੁਖ ਪਾਏ। ਅਪਰ ਲੋਕ ਦਰਸਹਿੰ ਸਮੁਦਾਏ।ਕਰ ਜੋਰਹਿੰ ਸਭਿ ਸੀਸ ਨਿਵਾਵਹਿੰ।'ਧੰਨ ਧੰਨ ਗੁਰ' ਸਬਦ ਸੁਨਾਵਹਿੰ॥੨੧॥ਸਭਿ ਸੰਗਤ ਸੋਂ ਪੁਨਹ ਉਚਾਰਾ। 'ਰਾਮਦਾਸ ਮੈਂ ਰੂਪ ਸੁਧਾਰਾ। ਮਮ ਸਮ ਇਸ ਕੋ ਪੂਜਨ ਕਰਨਾ । ਹੌਂ ਅਭੇਦ ਇਨ ਸੋਂ ਇਕ ਬਰਨਾ[4]॥ ੨੨॥ਅਪਨੀ ਅਵਧਿ ਦੀਨ[5]ਬੈਠਾਇ।ਸ਼ਰਧਾ ਧਰਹਿ,ਸੁ ਸਭਿ ਫਲ ਪਾਇ। ਮੈਂ ਹੋਵੌਂ ਅਬਿ ਅੰਤਰ ਧਾਨ'।ਸੁਨਿ ਸੰਗਤਿ ਗੁਰ ਕੇ ਬਚ ਕਾਨ॥੨੩॥'ਸੋ ਜੈਕਾਰ' ਉਚਾਰਨ ਕੀਨਾ। ਬੰਦਹਿੰ, ਕਰ ਜੋਰਹਿੰ ਮਨ ਦੀਨਾ । ਭਾਦੋਂ ਕੀ ਸ਼ੁਭਿ ਪੂਰਨਮਾਸ਼ੀ।ਚਹਤਿ ਸਮਾਵਨ ਗੁਰ ਅਬਿਨਾਸ਼ੀ॥੨੪॥ਸੰਗਤਿ ਸਹਤ ਸੁ ਨੰਦਨ ਹੇਰਾ।ਅਸ ਆਇਸੁ ਦੀਨਸਿ ਤਿਸ ਬੇਰਾ।'ਭਨਾਰੀ ਕਰੋ ਬਿਮਾਨ ਬਨਾਵਹੁ । ਸਭਿ ਕਾਰਜ ਕਹਿ ਸ਼ੀਘ੍ਰ ਕਰਾਵਹੁ' ॥ ੨੫ ॥ ਸੁਨਤਿ ਮੋਹਰੀ ਕਹਿ ਬਚ ਐਸੇ।'ਕ੍ਰਿਯਾ ਕਰਮ ਕੀ ਆਇਸੁ ਕੈਸੇ?। ਨਿਜ ਕੁਲ ਕੀ ਮਿਰਜਾਦ ਜੁ ਅਹੈ।ਕਰਹਿੰ ਕਿ ਨਹੀਂ ਆਪ ਜਿਮਿ ਕਹੈਂ'॥੨੬॥ਸੁਨਿ ਸਤਿਗੁਰ

[1]ਈਰਖਾ ਦੀ ।[2]ਉਪੱਦ੍ਰਵੀ । [3]ਸਭ ਦੇ ਭਲੇ ਵਿਚ ਹੋ। [4]ਰੂਪ।[5]ਆਯੁ ਦੇਕੇ। *ਪਾ:—ਹੋਤ । ਹੋਤ ।

ਨੋ ਕਹਨੋ ਬਿਚਾਰ। 'ਮਮ ਨਹਿੰ ਕੁਛ ਕਰਮਨ[1]ਅਧਿਕਾਰ।ਜਗ ਮਿਰਜਾਦ ਰਖੀ ਜੋ ਚਹੀਅਹਿ। ਪ੍ਰੇਤ ਨਾਮ ਮੁਖ ਤੇ ਨਹਿੰ ਕਹੀਅਹਿ॥੨੭॥ਸੁਰਸਰਿ ਅਸਥ ਪਿੰਡ ਕੋ ਦੀਜਹਿ। ਤੁਮ ਬਡ ਹੋ ਮਿਰਜਾਦ ਰਖੀਜਹਿ*'। ਬਹੁਰ ਮੋਹਰੀ ਬੂਝਨ ਕਰੇ।'ਗ੍ਰਿਹੀ ਧਰਮ, ਤੁਮ ਕਹਿ ਸੋ ਧਰੇਂ[2]॥੨੮॥ਬਿਨ ਮਾਯਾ ਸਿਧ ਹੋਇੰ ਨ ਸਾਰੇ। ਕਿਰਤ ਕਿ ਕਰਹਿੰ[3], ਚਲਹਿ ਬਿਵਹਾਰੇ। ਬਿਨਾਂ ਕਿਰਤ ਕਰ ਆਇ ਨ ਮਾਇਆ। ਜੋ ਕੁਛ ਕਰਹਿੰ,ਕਹਹੁ ਕਰਿ ਦਾਇਆ' ॥੨੯॥ਸਤਿਗੁਰ ਕਹਨੋ 'ਕਰਹੁ ਸ਼ੁਭਿ ਕਾਰ।ਧਰਮ ਕਿਰਤ ਤੇ ਸਿਧਿ ਬਿਵਹਾਰ। ਕੁਲ ਮਹਿੰ ਸੰਕਟ ਆਇ ਜਿ ਪਰੈ।ਸਿਮਰਹੁ ਮੋਹਿ ਕਾਜ ਸਭਿ ਸਰੈਂ॥ ੩੦॥ ਹੈ ਸੁਤ ਧਰਮ ਕਿਰਤ ਜੋ ਕਰਨੀ।ਹਰਿ ਸਿਮਰਨਿ ਇਹੁ ਭਗਤਿ ਸੁ ਬਰਨੀ। ਭਗਤਿ ਕਰਹਿ ਸੁਖ ਲਹੈ ਅਭਰਮ।ਹਰਿ ਕੀ ਭਗਤਿ ਕਹਾਵਹਿ ਧਰਮ ॥ ੩੧ ॥ ਬਿਨ ਹਰਿ ਭਗਤਿ ਕਰਹਿ ਗਨ ਕਰਮ। ਸੋ ਸਗਰੋ ਹੁਇ ਜਾਹਿੰ ਅਧਰਮ'। ਸਭਿ ਸੰਗਤਿ ਕੋ ਤਬਿ ਉਪਦੇਸ਼ਾ। 'ਕਰਿ ਹਰਿ ਭਗਤਿ ਬਿਨਾਸ ਕਲੇਸ਼ਾ'॥੩੨॥ਕ੍ਰਿਪਾ ਦ੍ਰਿਸ਼ਟਿ ਸਭਿ ਓਰ ਨਿਹਾਰੇ।ਹੁਤੀ ਭਾਵਨੀ ਜੋ ਜਿਸ ਧਾਰੇ। ਸਭਿ ਕੋ ਮਨ ਬਾਂਛਤ ਫਲ ਪਾਵਾ। ਪੁਨ ਸਤਿਗੁਰ ਸਭਿ ਸੰਗ ਅਲਾਵਾ॥੩੩॥'ਸੁਤ ਭ੍ਰਾਤਾ ਬੰਧੁ ਸਿਖ ਦਾਸ।ਪਾਛੇ ਕਰਹੁ ਨ ਸ਼ੋਕ ਪ੍ਰਕਾਸ਼। ਮੁਦਤ ਰਹਹੁ,ਹਰਿ ਕੇ ਗੁਨ ਗਾਵਹੁ। ਕਥਾ ਕੀਰਤਨ ਸੁਨਹੁ ਸੁਨਾਵਹੁ'॥ ੩੪॥ਇਮਿ ਕਹਿ ਸਤਿਗੁਰ ਘਰ ਲਿਪਵਾਇਸ। ਚੰਦਨ ਆਦਿ ਸੁਗੰਧਿ ਛਿਰਕਾਇਸ।ਬਰਨ ਬਰਨ ਫੂਲਨ ਕੀ ਮਾਲਾ।ਕੁਸ਼ਆਸਨ ਪਰਪੋਢੇ ਦਾਲਾ ॥ ੩੫ ॥ ਸਭਿ ਕੋ ਦੇਖਤਿ ਭੀਰ ਘਨੇਰੀ। ਬਿਸਦ ਬਸਤ੍ਰ ਲੇ ਮੁਖ ਪਰ ਫੇਰੀ[4]।ਕਰਤਿ ਭਏ ਪਰਲੋਕ ਪਧਾਨਾ।ਨਭ ਮਹਿੰ ਕੌਤਕ ਹੋਤਿ ਮਹਾਂਨਾ॥੩੬॥ ਸੂਰਜ ਤੇਜ ਮੰਦ ਪਰਿ ਗਇਉ। ਅਨਿਕ ਪ੍ਰਕਾਸ਼ ਅਪਰ ਬਿਧਿ ਭਇਉ। ਦੇਵਤਾਨ ਕੇ ਘਨੇ ਬਿਥਾਨਾ।ਆਵਤਿ ਭਏ ਛਾਇ ਅਸਮਾਨਾ ॥੩੭॥ ਚਲੀ

[1]ਕਰਮਾਂ ਦਾ। [2]ਗ੍ਰਿਹਸਤ ਧਰਮ (ਜੈਸੇ) ਆਪ ਕਹੋ (ਅਸੀਂ) ਧਾਰਨ ਕਰੀਏ। [3]ਕਿਰਤ ਕੀ ਕਰੀਏ ? [4]ਫੇਰ ਮੁੰਹ ਤੇ ਉੱਜਲਾ ਬਸਤ੍ਰ ਲੈ ਲਿਆ।

*—ਜਗ ਮਿਰਜਾਦ.....ਤੋਂ.....ਰਖੀਜਹਿ—ਭੱਕ ਇਹ ਚਾਰ ਤੁਕਾਂ ਅਖੇਪਕ ਜਾਪਦੀਆਂ ਹਨ। ਦੇਖੋ ਇਸੇ ਰਾਸ ਦਾ ਅੰਸੂ ੨੮ ਅੰਕ ੧੨ ਤੇ ੧੩ ਤੇ ਇਸੇ ਅੰਸੂ ਦੇ ਅੰਕ ੩੨ ਵਿਚ ਗੁਰਬਾਣੀ ਅਨੁਸਾਰ ਕਵੀ ਜੀ ਆਪ ਸਪਸ਼ਟ ਕਰ ਰਹੇ ਹਨ ਕਿ ਭਗਤੀ ਤੋਂ ਬਿਨਾਂ ਸਾਰੇ ਕਰਮ ਅਧਰਮ ਹੋ ਜਾਣਗੇ, ਫੇਰ ਜਿਨ੍ਹਾਂ ਕਰਮਾਂ ਨੇ ਅਧਰਮ ਹੋ ਜਾਣਾ ਹੈ ਉਨ੍ਹਾਂ ਦੀ ਆਗਜਾ ਕਦ ਗੁਰੂ ਜੀ ਦੇ ਸਕਦੇ ਹਨ।

ਸੁਗੰਧਿਤਿ ਮੰਦ ਸਮੀਰਾ। ਗਰਜਤਿ ਘਨ ਧੁਨਿ ਮ੍ਰਿਦੁਲ ਗੰਭੀਰਾ। ਬਿਧਿ, ਸ਼ਿਵ, ਸੁਰਪਤਿ, ਰਵਿ, ਸਸਿ, ਆਏ। ਗੀਧਰਬ[1] ਸਿੱਧ ਰਿਖੀ ਸਮੁਦਾਏ॥੩੯॥ ਕਰੈਂ ਕੁਲਾਹਲ[2] ਅਨਿਕ ਪ੍ਰਕਾਰਾ। 'ਜੈਜੈ' ਧੁਨਿ ਸੁਰ ਉਚ ਉਚਾਰਾ। ਮੰਗਲ ਕਰਤਿ ਅਨੇਕ ਪ੍ਰਕਾਰਨ। ਗਾਇੰ ਅਪਸਰਾ ਭੁਜਾ ਉਸਾਰਨ[3] ॥੪੯॥ ਗਣ ਮਣੀਅਨ ਕੇ ਖਚਤਿ ਬਿਸਾਲਾ। ਆਇ ਬਿਮਾਨ ਸੁ ਕਰਤਿ ਉਜਾਲਾ। ਤਿਸ ਪਰ ਸਤਿਗੁਰ ਤਬਿ ਆਰੋਹੇ। ਕੋਟ ਕਾਮ ਛਬਿ ਪਿਖਿ ਸਭਿ ਮੋਹੇ॥੪੦॥ ਜੈਜੈ ਧੁਨਿ ਠਾਨਤਿ ਸਭਿ ਬੈਦੈਂ। ਦਰਸ਼ਨ ਦੇਖਤਿ ਰਿਦੇ ਅਨੈਦੈਂ। ਸੁਰ ਬਿਮਾਨ ਚਹੁੰ ਦਿਸ਼ ਹੁਇ ਚਾਲੇ। ਗੁਰੂ ਬਿਰਾਜਹਿ ਬੀਚ ਬਿਸਾਲੇ ॥੪੧॥ ਅਨਿਕ ਭਾਂਤਿ ਕੇ ਮੰਗਲ ਗਾਵਤਿ। ਇਮਿ ਸਭਿ ਚਲੇ ਜਾਤਿ ਸੁਖ ਪਾਵਤਿ। ਗਮਨ ਸ਼ਕਤਿ ਜਿਸ ਜਿਸ ਕੀ ਜਹਾਂ। ਕਰਿ ਕਰਿ ਨਮੋ ਸਥਿਰ ਭੇ ਤਹਾਂ॥੪੨॥ ਪਰਮ ਧਾਮ ਬੈਕੁੰਠ ਮਝਾਰ। ਪਹੁੰਚਤਿ ਭੇ ਸਤਿਗੁਰੂ ਉਦਾਰਾ। ਪਰਮ ਜੋਤਿ ਮਹਿ ਜੋਤਿ ਸਮਾਨੀ। ਜਥਾ ਮਿਲਹਿ ਪਾਨੀ ਸੰਗ ਪਾਨੀ॥੪੩॥ ਗੋਇੰਦਵਾਲ ਮਿਲੇ ਨਰ ਨਾਰੀ। 'ਧੰਨ ਧੰਨ ਸਤਿਗੁਰੂ' ਉਚਾਰੀ। ਨਿਰਮਲ ਨੀਰ ਬਿਪਾਸਾ ਲੀਨ[4]। ਗੁਰ ਤਨ ਕੋ ਮੱਜਨ ਸੁਭਿ ਕੀਨ॥੪੪॥ ਸਤਿਗੁਰ ਰਾਮਦਾਸ ਤਬਿ ਲਾਗੇ। ਪੁਤ੍ਰ ਮੋਹਰੀ ਉਰ ਅਨੁਰਾਗੇ। ਭਾਈ ਸਾਹਿਬ ਬੁੱਢਾ ਮਿਲਿਕੈ। ਸੇਵਕ ਬੱਲੂ ਇਨ ਸੋਂ ਰਲਿਕੈ॥੪੫॥ ਤਨ ਸ਼ਨਾਨ ਗੁਰ ਕੋ ਕਰਿਵਾਇ। ਸ਼ੁਭ ਬਿਬਾਨ ਪਰ ਤਬਿ ਪੌਢਾਇ। ਚਾਰੋਂ[5] ਨੇ ਨਿਜ ਕੰਧ ਉਚਾਏ। ਅਪਰ ਲੋਕ ਲਾਗੇ ਸਮੁਦਾਏ ॥੪੬॥ ਬਹੁ ਸੰਖਨ ਕੀ ਧੁਨੀ ਉਠਾਈ। ਲਾਜਾ[6] ਪੁਸ਼ਪਨ[7] ਬਹੁ ਬਰਖਾਈ। ਪੌਤ੍ਰੇ ਸਰਬ ਗੁਰੂ ਕੇ ਆਏ। ਕਰ ਮਹਿ ਲੀਨੇ ਚਵਰ ਢੁਰਾਏ॥੪੭॥ ਸ਼ਬਦ ਰਬਾਬੀ ਗਾਵਨਿ ਕਰਿਹੀਂ। ਬੇਦ ਧੁਨੀ ਬਰ ਬਿੱਪ੍ਰ ਉਚਰਿਹੀਂ। ਕੰਚਨ ਆਦਿ ਦਰਬ ਬਰਖਾਵੈਂ। ਸਹਤ ਸੁਗੰਧਿ ਫੂਲ ਬਹੁ ਲਯਾਵੈਂ ॥੪੮॥ ਊਪਰ ਛਾਰਤਿ ਜਾਤਿ ਬਿਮਾਨ। ਪਹੁੰਚੇ ਤੀਰ ਬਿਪਾਸਾ ਥਾਨ। ਸੁੰਦਰ ਪਾਵਨ ਥਲ ਕੋ ਹੇਰਾ। ਜਵ[8] ਤਿਲ ਚੰਦਨ ਆਨਿ ਘਨੇਰਾ॥੪੯॥ ਸੰਗ ਹਜ਼ਾਰਹੁੰ ਨਰ ਕੀ ਭੀਰ। ਕਰੇ ਉਤਾਰਨ ਸਲਿਤਾ ਤੀਰ। ਰਚਿ ਚੰਦਨ ਕੀ ਚਿਖਾ ਬਿਸਾਲਾ। ਗੁਰ ਤਨ ਤਿਸ ਪਰ ਧਰਿ ਤਤਕਾਲਾ ॥੫੦॥ ਬਹੁ ਸੁਗੰਧਿ ਅਰ ਘ੍ਰਿਤ ਕੋ

[1] ਦੇਵਤਿਆਂ ਦੇ ਰਾਗੀ। [2] ਮੰਗਲਾਚਾਰ। [3] ਪਰੀਆਂ ਬਾਹਾਂ ਉਚੀਆਂ ਕਰਕੇ। [4] ਲੈਕੇ। [5] ਉਪਰ ਲਹੇ ਚਾਰ—ਸ਼੍ਰੀ ਗੁਰੂ ਰਾਮਦਾਸ ਜੀ, ਬਾਬਾ ਮੋਹਰੀ ਜੀ, ਭਾਈ ਬੁੱਢਾ ਜੀ ਤੇ ਭਾਈ ਬੱਲੂ ਜੀ। [6] ਚਾਵਲਾਂ ਦੀਆਂ ਫੁੱਲੀਆਂ। [7] ਫੁੱਲ। [8] ਜੌਂ।

ਪਾਇਵਾਸਤਿਗੁਰੁ ਅਮਰ ਨਾਮ ਸਿਮਰਾਇਵ। ਅਗਨਿ ਮੋਹਰੀ ਕਰ ਮਹਿੰ ਧਾਰੀ।ਸਿਰ ਦਿਸ਼ ਤੇ ਪੁਨ ਸਭਿ ਦਿਸ਼ ਬਾਰੀ॥੫੧॥ਕਰੀ ਕਪਾਲਕ੍ਰਿਯਾ ਜਿਸ ਕਾਲ। ਉਠੇ ਮੋਹਰੀ ਕੇ ਸਭਿ ਨਾਲ। ਨੀਰ ਬਿਪਾਸਾ ਕੀਨ ਸ਼ਨਾਨ। ਪਿਤ ਕੋ ਕਰਸੋ ਤਿਲਾਂਜੁਲਿ ਦਾਨ ॥੫੨॥ਤਹਿੰ ਤੇ ਮੰਦ ਮੰਦ ਚਲਿ ਆਏ।ਬੈਠਿ ਥਾਪਿਕਾ ਪਰ ਸਮੁਦਾਏ। ਗੁਨ ਗਨ ਸਿਮਰਹਿੰ ਸਭਿ ਗੁਰ ਕੇਰੇ। 'ਅਸ ਪ੍ਰਤਾਪ ਹਮ ਕਿਸਹੁੰ ਨ ਹੇਰੇ॥੫੩॥ਧਰਮ ਰਾਇਕੀ ਕਾਣ ਚੁਕਾਈ।ਗੋਇੰਦਵਾਲ ਨ ਕਿਸ ਮ੍ਰਿਤੁ ਪਾਈ।ਇਸ ਤੇ ਪਰੈ ਅਪਰ ਬਡਿਆਈ। ਕਰ ਉਪਕਾਰ ਕਹਹੁ ਕਸ਼ਾ ਪਾਈ[1] ॥ ੫੪ ॥ ਰਾਮਚੰਦ ਕੇ ਰਾਜ ਮਝਾਰਾ। ਹਮ ਨੈ ਸੁਨਜੋ ਭਯੋ ਤਿਸ ਬਾਰਾ। ਬ੍ਰਿੱਧਨ ਆਗੇ ਮਰਸੋ ਨ ਬਾਲਕ। ਕੋ ਮ੍ਰਿਤ ਭਾ ਜਿਵਾਇ ਤਤਕਾਲਿਕ ॥੫੫॥ ਇਨ ਕੇ ਨਗਰ ਬ੍ਰਿੱਧ, ਸਿਸ,ਤਰੁਨ[2]।ਭਯੋ ਨਹੀਂ ਕਿਸਹੂੰ ਕੋ ਮਰਨਿ। ਜੋ ਮਰਿ ਗਯੋ ਸੁ ਦਯੋ ਜਿਵਾਇ'।ਇੱਤਯਾਦਿਕ ਗੁਨ ਗੁਰ ਸਮੁਦਾਇ[3]॥੫੬॥ਸਿਮਰਹਿੰ[4],ਸ਼ੋਕ ਨ ਕਰਹਿ ਸੁ ਕੋਈ। ਗੁਰਕੋ ਬਾਕ ਚਿਤਾਰਤਿ ਸੋਈ। 'ਹਮਹਿੰ ਬਸਾਯੋ ਸਭਿ ਸੁਖ ਦੀਨੇ। ਸੋ ਨ ਹੋਹਿੰ' ਚਿਤ ਚਿੰਤਾ ਭੀਨੇ[5] ॥੫੭॥ ਦੋਹਰਾ ॥ ਚੰਦ ਅਗਨਿ ਰਸ ਮਹੀ ਗਿਨ ਭਾਦੋਂ ਪੂਰਨ ਮਾਸਿ[6]।ਕੁਜ ਦਿਨ[7]ਮਹਿੰ ਸ਼੍ਰੀ ਸਤਿਗੁਰੂ ਜੋਤੀ ਜੋਤਿ ਮਿਲਾਸ॥੫੮॥ ਪੰਚ ਮਾਸ ਥਾਈ ਬਰਖ ਦਿਵਸੁ ਇਕਾਦਸ਼ੁ ਔਰ'। ਪ੍ਰਤਿਸ਼ਾਹੀ ਜਗ ਮਹਿੰ ਕਰੀ ਭੱਲਨ ਕੁਲ ਸਿਰਮੌਰੁ ॥੫੯॥

[ਰਾਸ ਸਮਾਪਤੀ ਦਾ ਮੰਗਲ] ਕਵਿਯੋ ਵਾਚ:—

ਕਬਿੱਤ॥ ਖੋਲੇ ਹੈਂ ਖਜਾਨੇ ਕਰਾਮਾਤ ਕੇ ਮਹਾਂਨੇ,ਨਿਤਿ ਦੇਤਿ ਸਿਖ ਦਾਨੇ, ਬਰੁਸਾਨੇ ਅਨਗਨ ਹੈਂ। ਕਾਟਤੇ ਕਲੇਸ਼ ਉਪਦੇਸ਼ ਦੈ, ਮਹੇਸ਼ ਸਮ, ਪਾਇਕੈ ਵਿਸ਼ੇਸ਼ ਭਏ ਸੇਵੈ ਤਨ ਮਨ ਹੈਂ। ਗੁਨ ਕੋ ਨ ਅੰਤ,ਭਗਵੰਤ ਬੇਖ ਸੰਤ ਧਰਿ,ਆਦਿ ਨ, ਅਨੰਤ ਜਾਂਹਿ ਭਜੈਂ ਮੁਨਿ ਜਨ ਹੈਂ।ਸ਼੍ਰੀ ਗੁਰ ਅਮਰ ਪਤਿ ਅਮਰ ਸੰਤੋਖ ਸਿੰਘ ਅਮਰ ਕਰਤਿ ਦਾਸ ਸਦਾ ਧੰਨ ਧੰਨ ਹੈਂ॥੬੦॥

---

[1]ਉਪਕਾਰ ਕਰਕੇ ਜੋ ਵਡਿਆਈ (ਗੁਰੂ ਜੀ ਨੇ) ਪਾਈ ਹੈ ਇਸਤੋਂ ਪਰੇ ਕਹੋ ਹੋਰ ਕੀ ਹੈ, ਛਾਵ ਕੋਈ ਨਹੀਂ। [2]ਬੁਢੇ, ਬਾਲਕ ਤੇ ਜਵਾਨ। [3]ਗੁਨ ਯਾਦ ਕਰਦੇ ਹਨ ਸਾਰੇ। [4]ਸੋ ਸੁਖ ਹੁਣ ਨਹੀਂ ਹੋਣਗੇ (ਇਸ) ਚਿੰਤਾ ਵਿਚ ਚਿਤ ਭਿੱਜ ਰਿਹਾ ਹੈ। [5]ਚੰਦ੍ਰਮਾਂ=੧, ਅਗਨਿ=੩, ਰਸ=੬, ਮਹੀ=੧(=੧੬੩੧) ਭਾਦ੍ਰੋਂ ਦੀ ਪੂਰਨਮਾਸ਼ੀ। [6]ਮੰਗਲਵਾਰ। [7]ਪੰਜ ਮਹੀਨੇ ਥਾਈ ਵਰਹੇ ਤੇ ਗਿਆਰਾਂ ਦਿਨ।

ਦਾਨੇ=ਦਾਤ। ਬਰੁਸਾਨੇ=ਢਰੋਸਾਏ ਗਏ।
ਮਹੇਸ਼=ਪਰਮੇਸ਼ੁਰ [ਮਹ=ਵਡਾ, ਪਰਮ। ਈਸ਼=ਈਸ਼ੂਰ।]
ਅਨੰਤ=ਜਿਸਦਾ ਅੰਤ ਨਾ ਹੋਵੇ। ਅਮਰਪਤਿ=ਦੇਵਤਿਆਂ ਦੇ ਸ੍ਵਾਮੀ।
ਅਮਰ=ਮੁਕਤ, ਦੇਵ ਰੂਪ।

ਅਰਥ—(ਜਿਨ੍ਹਾਂ ਨੇ) ਕਰਾਮਾਤ ਦੇ ਮਹਾਂਨ ਖਜ਼ਾਨੇ ਖੋਲੇ ਹਨ ਤੇ ਨਿਤਾ ਪ੍ਰਤਿ ਸਿੱਖਾਂ ਨੂੰ ਦਾਤਾਂ ਬਖਸ਼ਦੇ ਹਨ (ਤੇ ਜਿਨ੍ਹਾਂ ਤੋਂ) ਅਣਗਿਣਤ ਹੀ (ਸਿਖ) ਢਰੋਸਾਏ ਗਏ ਹਨ, (ਜੋ ਖ਼ੁਦ) ਪਰਮੇਸ਼ਰ ਵਾਂਙੂ (ਲੋਕਾਂ ਦੇ) ਕਲੇਸ਼ ਉਪਦੇਸ਼ ਦੇਕੇ ਦੂਰ ਕਰਦੇ ਹਨ, (ਜਿਨ੍ਹਾਂ ਦਾਸਾਂ ਨੇ) ਤਨ ਮਨ ਨਾਲ ਸੇਵਿਆ (ਉਹੀ) ਵਡੇ ਪਦ ਨੂੰ ਪ੍ਰਾਪਤ ਹੋਏ*। ਜਿਨ੍ਹਾਂ ਸਤਿਗੁਰਾਂ ਦੇ) ਗੁਣਾਂ ਦਾ ਕੋਈ ਅੰਤ ਨਹੀਂ (ਤੇ ਪ੍ਰਤੱਖ) ਸੰਤ ਦਾ ਰੂਪ ਧਾਰਕੇ (ਆਪ) ਭਗਵੰਤ (ਇਸ ਸੰਸਾਰ ਵਿਚ ਆਏ ਸਨ, ਜਿਸਦਾ ਕਿ) ਨਾ ਆਦਿ ਹੈ ਨਾ ਅੰਤ ਹੈ (ਤੇ ਜਿਨ੍ਹਾਂ ਨੂੰ) ਮੁਨੀ ਜਨ ਸਿਮਰਦੇ ਹਨ। ਦੇਵਤਿਆਂ ਦੇ ਸ੍ਵਾਮੀ ਸ਼੍ਰੀ ਗੁਰੂ ਅਮਰ (ਦੇਵ ਜੀ ਮਹਾਰਾਜ) ਕਵੀ ਸੰਤੋਖ ਸਿੰਘ (ਜੀ ਕਹਿੰਦੇ ਹਨ ਕਿ ਜਿਨ੍ਹਾਂ ਨੇ ਆਪਣੇ) ਦਾਸ ਸਦਾ ਲਈ ਅਮਰ ਕਰ ਦਿਤੇ ਹਨ (ਓਹ) ਧੰਨ ਹਨ! ਧੰਨ ਹਨ!!

ਦੋਹਰਾ ॥ ਸ਼੍ਰੀ ਅੰਗਦ ਗੁਰ ਅਮਰ ਕੀ ਕਥੀ ਕਥਾ ਚਿਤ ਲਾਇ।ਭਈ ਰਾਸ ਪੂਰਨ ਇਹਾਂ ਬਿਨਾਂ ਬਿਘਨ ਸਮੁਦਾਇ ॥ ੬੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰਾਸੇ ਕਵਿ ਸੰਤੋਖ ਸਿੰਘ ਬਿਰਚਤਾਯਾਂ ਭਾਖਾਯਾਂ 'ਸ਼੍ਰੀ ਅਮਰਦਾਸ ਬੈਕੁੰਠ ਗਮਨ' ਪ੍ਰਸੰਗ ਬਰਨਨੰ ਨਾਮ ਅਸ਼ਟ ਸ਼ਸ਼ਟੀ ਅੰਸੂ ॥ ੬੮ ॥ ਪ੍ਰਥਮ ਰਾਸ ਸਮਾਪਤੰ ॥ ਸ਼ੁਭ ਅਸਤੁ ॥

ਪਹਿਲੀ ਰਾਸਿ ਸਮਾਪਤਿ ਹੋਈ।

*ਇਥੇ ਇਸ਼ਾਰਾ ਬਾਈ ਮੰਜੀਆਂ ਆਦਿਕਾਂ ਵਲ ਜਾਪਦਾ ਹੈ ਕਿਉਂ ਜੋ ਓਹ ਤਨ ਮਨ ਨਾਲ ਸੇਵਾ ਕਰਕੇ ਵਿਸ਼ੇਸ਼ ਹੋਏ ਹਨ, ਵਿਸ਼ੇਸ਼ਤਾ ਲਖਾਯਕ ਪੂਜ ਹੋਣ ਦੀ ਹੈ।

ਰਾਸ ਦੂਸਰੀ ਚੱਲੀ

੧ ਓ ਸਤਿਗੁਰਪ੍ਰਸਾਦਿ॥

ਅਥ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸ ਲਿੱਖਯਤੇ॥

ਅਰਥ–ਇਕ ਅਕਾਲ ਪੁਰਖ ਤ ਸਤਿਗੁਰੂ ਜੀ ਦੀ ਕ੍ਰਿਪਾ ਨਾਲ ਹੁਣ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਦੀ ਦੂਸਰੀ ਰਾਸ ਲਿਖਦੇ ਹਾਂ।

ਸ਼੍ਰੀ* ਵਾਹਿਗੁਰੂ ਜੀ ਕੀ ਫਤੇ†।

ਅਰਥ–ਜਗਤ ਦੇ ਪੂਜਯ ਵਾਹਿਗੁਰੂ ਜੀ ਦੀ ਜੇ ਹੈ (ਜੋ ਸਰਬ ਵਿਘਨਵਿਨਾਸ਼ਕ ਹੈ‡)।

ਅੰਸੂ ੧। [ਮੰਗਲ, ਸ਼੍ਰੀ ਗੁਰ ਰਾਮਦਾਸ ਜੀ ਦੀ ਗੁਰਿਆਈ]

੧. ਇਸ਼ਟ ਦੇਵ–ਸ਼੍ਰੀ ਗੁਰੂ ਨਾਨਕ ਦੇਵ ਜੀ–ਮੰਗਲ।

ਸ੍ਵੈਯਾ॥ ਬੇਦੀ ਬਿਕੁਖਨ ਬੇਦਿਕੈ ਜਾਂਹਿ ਕੋ ਬੇਦ ਕਹੈ ਨਹਿੰ ਤੀਨ ਪ੍ਰਛਿਦੀ॥
ਛੇਦੀ ਕੁਚਾਲ ਕੁਰੀਲਨਿ ਕੀ ਕਲਿ ਨਾਮ ਜਪਾਇ ਕੁਰੀਤਿਨ ਖੇਦੀ॥
ਖੇਦੀ ਨਾ ਹੋਤ ਅਖੇਦ ਉਦੋਤਕ ਦੇ ਉਪਦੇਸ਼ ਜੁ ਰੂਪ ਅਭੇਦੀ।
ਭੇਦੀਬਨਾਵਤਿ ਕੈਵਲਕੈ ਗੁਰ ਨਾਨਕ ਪਾਇ ਪ੍ਰਣਾਮ ਨਿਬੇਦੀ॥੧॥

---

*ਸ਼੍ਰੀ=ਜਗਤ ਦਾ ਪੂਜਯ; ਜਿਸਦੀ ਜਗਤ ਪੂਜਾ ਕਰਦਾ ਹੈ।

ਸ਼੍ਰੀ ਪਦ ਦੇ ਹੋਰ ਅਰਥਃ–ਪ੍ਰਤਾਪ, ਦੌਲਤ, ਸੁੰਦਰਤਾ, ਚਮਕ, ਪ੍ਰਕਾਸ਼, ਖ਼ੂਬੀ, ਸ਼ੁਭ ਗੁਣ, ਧਰਮ ਅਰਥ ਕਾਮ ਤ੍ਰੈਏ ਪਦਾਰਥ, ਮਹਾਨਤਾ, ਪ੍ਰਭੂਤਾ, ਆਤਮ ਸ਼ਕਤੀ, ਸਮਝ, ਸ਼ੋਭਾ, ਜਲਾਲ, ਇਕ ਸਤਿਕਾਰ ਦਾ ਪਦ, ਸ਼ੋਭਾ ਯੁਕਤ, ਪ੍ਰਸਿੱਧ, ਸਤਿਕਾਰ ਯੋਗ। [ਸੰਸਃ, ਧਾਤੂ ਹੈ ਸ਼੍ਰਿ=ਸੇਵਾ ਕਰਨੀ। ਇਸਤੋਂ ਸ਼੍ਰੀ=ਜਿਸਨੂੰ ਜਗਤ ਪੂਜਦਾ ਹੈ, ਜਗਤ ਦਾ ਪੂਜਯ]।

†ਸ਼੍ਰੀਃ ਗੁਃ ਨਾਨਕ ਪ੍ਰਕਾਸ਼ ਦੇ ਆਦਿ ਦੋਹੇ ਵਿਚ '੧ ਓ ਸਤਿਗੁਰਪ੍ਰਸਾਦਿ' ਤੇ 'ਵਾਹਿਗੁਰੂ ਜੀ ਕੀ ਕੀ ਫਤੇ' ਦਿਕੱਠੇ ਮੰਗਲ ਕੀਤੇ ਸਨ, ਏਥੇ ਪਹਿਲਾਂ '੧ ਓ ਸਤਿਗੁਰ ਪ੍ਰਸਾਦਿ' ਗੁਰੂ ਕ੍ਰਿਤ ਮੰਗਲ ਲਿਖਕੇ 'ਅਥ ਤੇ ਲਿੱਖਯਤੇ' ਦੂਸਰੀ ਰਾਸ ਦਾ ਅਰੰਭ ਲਿਖਿਆ, ਤੇ ਫੇਰ 'ਵਾਹਿਗੁਰੂ ਜੀ ਕੀ ਫਤੇ' ਦਾ ਗੁਰੂ ਕ੍ਰਿਤ ਮੰਗਲ ਕੀਤਾ। '੧ ਓ' ਦੁਹਾਂ ਵਿਚ ਸਾਂਝਾ ਰਿਹਾ।

‡ਜਿਸਦੀ ਸਦਾ ਜੈ ਹੈ ਉਹ ਸੁਤੇ ਵਿਘਨ ਵਿਨਾਸ਼ਕ ਹੈ।

ਬੇਦੀ=ਵੇਦੀਆਂ ਦੀ ਕੁਲ। [ਸੰਸ:, ਵੇਦੀ=ਜੋ ਵੇਦ ਦਾ ਪੰਡਿਤ ਹੋਵੇ]।
ਬਿਰੂਖਨ=ਗਹਿਣਾ। ਕਿਸੇ ਕੁਲ ਦਾ ਗਹਿਣਾ ਹੋਰ ਤੋਂ ਮੁਰਾਦ ਹੈ, ਉਸ ਕੁਲ ਵਿੱਚ ਐਸਾ ਸ਼ਿਰੋਮਣੀ ਹੋਵੇ ਕਿ ਉਸਦੇ ਉਸ ਵਿਚ ਹੋਣ ਨਾਲ ਕੁਲ ਸ਼ੋਭਾ ਯੋਗ ਹੋ ਗਈ ਹੋਵੇ। [ਸੰਸ:, ਵਿਰੂਖਣ]।
ਬੇਦਿਕੇ=ਜਾਣਕੇ। ਭਾਵ, ਇਹ ਗਲ ਪਹਿਲੇ ਸਮਝ ਲਓ, ਫੇਰ ਅਗਲੀ ਸਮਝੋ। [ਸੰਸ:, ਵਿਦ੍=ਜਾਣਨਾ]।
ਬੇਦ=ਹਿੰਦੂਆਂ ਦੇ ਮੁੱਖ ਚਾਰ ਪੁਸਤਕ ਜੋ ਆਸਮਾਨੀ ਸਮਝੇ ਜਾਂਦੇ ਹਨ।
ਪੂਛੇਦੀ=ਕੱਟਿਆ ਜਾਣਾ। ਨਹਿੰ ਤੀਨ ਪੂਛੇਦੀ=ਜਿਨ੍ਹਾਂ ਦੇ ਸਰੂਪ ਨੂੰ ਦੇਸ਼ ਕਾਲ ਵਸਤੂ ਵੰਡਦਾ ਨਹੀਂ। ਗੁਰ ਨਾਨਕ ਦੇਵ ਜੀ ਦਾ ਆਪਾ–ਨਿਜ ਸਰੂਪ–ਇਨ੍ਹਾਂ ਤਿੰਨਾਂ ਦੇਸ਼, ਕਾਲ, ਨਮਿੱਤ, ਯਾ ਦੇਸ਼ ਕਾਲ ਵਸਤੂ ਤੋਂ ਨਹੀਂ ਬਣਿਆ ਨਾ ਇਨ੍ਹਾਂ ਤਿੰਨਾਂ ਦਾ ਮੁਥਾਜ ਹੈ। (ਅ) ਜਿਸ ਨੂੰ ਭੂਤ ਭਵਿੱਖਤ ਵਰਤਮਾਨ ਤ੍ਰੈਆਂ ਕਾਲਾਂ ਤੋਂ ਸੁਤੰਤ੍ਰਤਾ ਹੈ, ਅਰਥਾਤ ਸਦਾ ਜਾਗਤੀ ਜੋਤ, ਇਕ ਰਸ ਸਰੂਪ ਹੈ ਉਨ੍ਹਾਂ ਦਾ। [ਸੰਸ:, ਪ੍ਰਛੇਦਨੰ=ਕੱਟਣਾ।]। *
ਛੇਦੀ=ਕੱਟਣਾ [ਸੰਸ:, ਛੇਦਨੰ-ਕੱਟਣਾ]। ਕੁਚੀਲਨਿ=ਮੈਲਾ। ਆਚਰਨ ਦਾ ਮੈਲਾ। ਜਿਸਦਾ ਅਹਾਰ, ਵਿਹਾਰ, ਲਿਬਾਸ, ਆਚਰਨ ਮੈਲੇ ਹੋਣ [ਸੰਸ:, ਕੁਚੈਲ=ਮੈਲੇ ਲਿਬਾਸ ਵਾਲਾ]।
ਕਲਿ=ਕਲਿਜੁਗ। ਕੁਰੀਤਿ = ਖੋਟੀਆਂ ਚਾਲਾਂ। ਭੈੜੀਆਂ, ਰਸਮਾਂ।
ਖੇਦੀ = ਦੂਰ ਕੀਤੀਆਂ, ਹਟਾਈਆਂ, ਭਰਾਕੇ ਨਸਾ ਦਿੱਤੀਆਂ, [ਸੰਸ:, ਖਿਦ੍=ਨਠਾ ਦੇਣਾ]। ਖੇਦੀ = ਦੁਖੀ, ਅਪ੍ਰਸੰਨ [ਸੰਸ: ਖਿਦ੍ = ਦੁਖੀ ਹੋਣਾ] ਅਖੇਦ = ਨਾ ਦੁਖੀ, ਪ੍ਰਸੰਨਤਾ, ਸੁਖ, [ਸੰਸ:, ਖਿਦ੍=ਦੁਖੀ ਹੋਣਾ]। ਉਦੇਤਕ=ਉਦੈ ਕਰਨ ਵਾਲਾ [ਸੰਸ:, ਉਦਜਤ੍=ਚੜ੍ਹਨਾ]। ਅਖੇਦ ਉਦੇਤਕ=ਸੁਖਦਾਤਾ।
ਅਭੇਦੀ=ਜੋ ਟੁੱਟ ਨਾ ਸਕੇ, ਜੋ ਖੰਡ ਖੰਡ ਨਾ ਹੋ ਸਕੇ, ਏਕੱਤ੍ਰਤਾ ਵਾਲਾ ਸਰੂਪ [ਸੰਸ:, ਅਭੇਦਜ]। ਭੇਦੀ=ਲੁਕੀ ਹੋਈ ਗਲ ਦੇ ਜਾਣਨ ਵਾਲਾ, ਗਜਾਨਵਾਨ। ਕੈਵਲ=ਮੁਕਤੀ, ਸਦਾ ਦੀ ਮੁਕਤੀ [ਸੰਸ:, ਕੈਵਲਜ= ਪੂਰੀ ਪੂਰੀ ਮੁਕਤੀ] ਇਹ ਪਦ ਯੋਗ ਦਰਸ਼ਨ ਨੇ ਵਿਸ਼ੇਸ਼ ਕਰਕੇ ਅਪਣੇ ਆਦਰਸ਼ ਦੀ ਮੁਕਤੀ ਲਈ ਵਰਤਿਆ ਹੈ, ਪੂੰਜੂ ਇਥੇ ਮੁਰਾਦ ਮੁਕਤੀ ਮਾਤ੍ਰ ਤੋਂ ਹੈ। ਪ੍ਰਣਾਮ=ਮੱਥਾ ਟੇਕਣਾ–ਨਮਸਕਾਰ।
ਨਿਵੇਦੀ=ਅਰਪਣ ਕਰਨਾ, ਭੇਟ ਕਰਨਾ। [ਸੰਸ:, ਨਿਵੇਦਨੰ]।

*ਜੀਵ ਸਭ ਦੇਸ਼ ਕਾਲ ਨਮਿੱਤ ਵਿੱਚ ਵਰਤਦੇ ਹਨ ਅਰ ਕਾਲ ਦੀਆਂ ਤ੍ਰੈ ਵੰਡਾਂ–ਭੂਤ, ਭਵਿੱਖ, ਵਰਤਮਾਨ ਦੇ ਵਿੱਚ ਹਨ।

ਅਰਥ–ਵੇਦੀਆਂ (ਦੇ ਕੁਲ) ਭ੍ਰਮਣ ਜਾਣਕੇ (ਇਹ ਭੀ ਸਮਝ ਲਓ ਕਿ) ਜਿਨ੍ਹਾਂ (ਬਾਬਤ) ਵੇਦ ਕਹਿੰਦਾ ਹੈ (ਕਿ ਉਹ) ਦੇਸ਼ ਕਾਲ ਵਸਤੂ ਨਾਲ ਪ੍ਰਛੇਦ ਨਹੀਂ ਹੁੰਦੇ।

(ਹਾਂ ਜਿਨ੍ਹਾਂ ਨੇ ਜਗਤ ਵਿਚ ਆਕੇ) ਕੁਚੀਲਾਂ ਦੀਆਂ (ਫੈਲਾਈਆਂ) ਖੋਟੀਆਂ ਚਾਲਾਂ ਨੂੰ ਤੋੜ ਦਿੱਤਾ ਤੇ ਕੁਰੀਤੀਆਂ ਨੂੰ ਭੰਨ ਕੇ ਕਲਯੁਗ ਵਿਚ (ਵਾਹਿਗੁਰੂ ਜੀ ਦਾ) ਨਾਮ ਜਪਾਇਆ।

(ਅਤੇ ਜੋ ਆਪ) ਦੁਖੀ ਨਹੀਂ ਹੁੰਦੇ, (ਸਗੋਂ ਐਸੇ ਅਗਾਧ ਸੁਖ ਸਰੂਪ ਵਾਲੇ ਹਨ ਕਿ ਜੱਗਜਾਸੂਆਂ ਨੂੰ ਵਾਹਿਗੁਰੂ ਦੇ) ਅਭੇਦ ਰੂਪ ਦਾ ਉਪਦੇਸ਼ ਦੇਕੇ (ਉਨ੍ਹਾਂ ਉਤੇ) ਸੁਖ ਦੇ ਉਦੇ ਕਰਨ ਵਾਲੇ ਹਨ

(ਅਤੇ ਜੋ ਜੱਗਜਾਸੂਆਂ ਨੂੰ) ਮੁਕਤੀ ਦਾ ਭੇਤ ਜਾਣ ਲੈਣ ਵਾਲੇ ਬਣਾਉਂਦੇ ਹਨ ਐਸੇ ਸ਼੍ਰੀ ਗੁਰ ਨਾਨਕ ਦੇਵ ਜੀ ਦੇ ਚਰਣਾਂ ਪਰ ਮੇਰੀ ਪ੍ਰਣਾਮ ਨਿਵੇਦਿਤ ਹੋਵੇ।

ਹੋਰ ਅਰਥ–੧ ਤੁਕ–ਵੇਦ ਜਿਸਨੂੰ ਤਿੰਨਾਂ ਪ੍ਰਛੇਦਾਂ ਤੋਂ ਰਹਿਤ ਆਖਦਾ ਹੈ ਓਸ (ਅਕਾਲ ਜਯੋਤਿ ਨੂੰ ਹੀ) ਵੇਦੀਆਂ ਦੇ ਕੁਲ ਭ੍ਰਮਨ ਜਾਣੋ। ਅਰਥਾਤ ਵੇਦ ਪ੍ਰਤਿਪਾਦਤਿ ਅਕਾਲ ਪੁਰਖ ਹੀ ਵੇਦੀ ਵੰਸ਼ ਸ਼ਿਰੋਮਣਿ ਸ਼੍ਰੀ ਗੁਰੂ ਨਾਨਕ ਦੇਵ ਜੀ ਹਨ।

੨ ਤੁਕ–'ਕੁਰੀਤ ਨਿਖੇਦੀ' ਪਾਠ ਕਰਕੇ ਅਰਥ ਬਣੂ 'ਕੁਰੀਤੀਆਂ ਨੂੰ ਨਸ਼ੇਧਿਆ' ਅਰਥਾਤ ਖੰਡਨ ਕੀਤਾ।

੩ ਤੁਕ–(ਜਿਨ੍ਹਾਂ ਨੇ) ਅਭੇਦ ਰੂਪ (ਵਾਹਿਗੁਰੂ) ਦਾ ਅਖੇਦ ਉਦੋਤਕ (=ਸੁਖ ਨੂੰ ਉਦੇ ਕਰਨ ਵਾਲਾ) ਉਪਦੇਸ਼ ਦਿੱਤਾ, (ਜਿਸਨੂੰ ਧਾਰਣ ਵਾਲੇ ਜੀਵ ਹੁਣ) ਦੁਖੀ ਨਹੀਂ ਹੁੰਦੇ।

੪ ਤੁਕ–ਐਉਂ ਪਾਠ ਕਰਦੇ ਹਨ:–'ਗੁਰੁ ਨਾਨਕ ਪਾਇ ਪ੍ਰਣਾਮਨਿ ਬੇਦੀ'। ਅਰਥਾਤ–ਬੇਦੀ ਗੁਰੂ ਨਾਨਕ (ਜੀ ਦੇ) ਪਾਇ (ਚਰਨਾਂ ਤੇ) ਪ੍ਰਣਾਮਨਿ (ਨਮਸਕਾਰ ਹੈ)।

੨. ਇਸ਼ਟ ਦੇਵ–ਸ਼੍ਰੀ ਗੁਰੂ ਅੰਗਦ ਦੇਵ ਜੀ–ਮੰਗਲ।

ਕਵਿੱਤ–ਅੰਜਨ ਤੇ ਹੀਨ ਸ਼੍ਰੀ ਨਿਰੰਜਨ ਪ੍ਰਬੀਨ ਪ੍ਰਭੁ ਭੰਜਨ ਪਖੰਡ ਪਾਪ ਰੰਜਨ ਅਨੰਦ ਕਰਿਦੀਨੋ ਗਯਾਨ ਅੰਜਨ ਸੁ ਮੰਜਨ ਕੋ ਮੋਹ ਮਲ ਰੰਜਨ ਕੋ ਜਨ ਜਗ ਭਗਤ ਬਿਲੰਦ ਕਰਿ। ਏਹੁ ਨੰਦ ਅੰਗਦ ਸੁਛੰਦ ਸ਼੍ਰੀ ਗੁਬਿੰਦ ਹੈਂ ਮਨਿੰਦ ਚੰਦ ਬਿੰਦ ਜਸ ਦਾਸਨ ਮੁਕੰਦ ਕਰਿ। ਪਦ ਅਰਬਿੰਦ ਮਕਰੰਦ ਕੋ ਮਨਿੰਦ ਮਨ ਬਿਘਨ ਨਿਕੰਦ ਕਰੈਂ ਬੇਦਨਾ ਦੁਬੰਦ ਕਰ॥੨॥

[ਅੰਜਨ=ਅੱਖਾਂ ਵਿਚ ਪਾਉਣ ਵਾਲਾ ਕੱਜਲ, ਸੁਰਮਾ, ਭਾਵ ਵਿਚ ਮਾਯਾ, ਅਵਿੱਦਯਾ। ਅੰਜਨ ਤੇ ਹੀਨ=ਮਾਯਾ ਤੋਂ ਅਤੀਤ। ਅਮਾਯ। ਨਿਰੰਜਨ=ਮੋਹ ਤੋਂ ਰਹਤ। [ਸੰਸ:, ਨਿ=ਨਹੀਂ। ਰਞ੍ਜਨ=ਮੋਹ, ਜਿਸ ਵਿਚ ਮੋਹ ਨਹੀਂ ਹੈ]। (ਅ) ਅਵਿੱਦਯਾ ਰਹਿਤ। [ਨਿਰ=ਨਹੀਂ। ਅੰਜਨ=ਅਵਿੱਦਯਾ]। (ਏ) ਬਹੁਤ ਖੁਸ਼ ਕਰਨ ਵਿਚ [ਨਿ=ਵਿਸ਼ੇਸ਼]

ਕਰਕੇ। ਰੰਜਨ=ਖੁਸ਼ ਕਰਨ ਵਿਚ]।

ਅੰਜਨ=ਸੁਰਮਾਂ, ਕੱਜਲ। ਮੰਜਨ ਕੋ=ਮਾਂਜਨ ਲਈ, ਸਾਫ ਕਰਨ ਲਈ, ਦੂਰ ਕਰਨ ਲਈ। [ਸੰਸ:, ਮਾਰ੍ਜਨ=ਸਾਫ ਕਰਨਾ। 'ਧਾਤੂ' ਮ੍ਰਿਜ਼ ਹੈ]।

ਬਿਲੰਦ=ਉੱਚਿਆਂ ਕਰਕੇ। ਭਾਵ ਹੋਰਨਾਂ ਤ੍ਰੀਕਿਆਂ ਨਾਲੋਂ ਇਸ ਨੂੰ ਵਿਸ਼ੇਸ਼ਤਾ ਦਿੱਤੀ। [ਫਾ:, ਬੁਲੰਦ]।

ਫੇਰੂਨੰਦ=ਫੇਰੂ ਦੇ ਸਪੁੱਤ੍ਰ। ਬਾਬਾ ਫੇਰੂ ਜੀ ਸ਼੍ਰੀ ਗੁਰੂ ਜੀ ਦੇ ਪਿਤਾ ਜੀ ਦਾ ਨਾਮ ਸੀ। ਸੁਛੰਦ=ਜਿਸ ਦੇ ਸਿਰ ਤੇ ਕਿਸੇ ਹੋਰ ਦਾ ਅੰਕਸ ਨਾ ਹੋਵੇ। ਜੋ ਆਪਣੇ ਆਪ ਵਿਚ ਪੂਰਨ ਹੋਵੇ। [ਸੰਸ:, ਸ੍ਵਛਨ੍ਦ

ਬਿੰਦ=ਵਿਦਿਤ=ਜੋ ਆਪਣੇ ਆਪ ਜਾਣਿਆਂ ਜਾ ਰਿਹਾ ਹੈ। [ਸੰਸ:, ਧਾਤੂ। ਵਿਦ੍=ਜਾਣਨਾ]

ਮੁਕੰਦ=ਮੁਕਤੀ ਦਾਤਾ। ਮਕਰੰਦ=ਉਹ ਰਸ ਯਾ ਮਿਠਾਸ ਜੋ ਫੁੱਲਾਂ ਦੀਆਂ ਮਦੀਨ ਤੁਰੀਆਂ ਵਿਚ ਹੁੰਦਾ ਹੈ। ਭਾਵ, ਉਹ ਆਤਮ ਰਸ ਜਿਸ ਪਰ ਜੱਗਜਾਸੂ ਲੁਭਿਤ ਹੁੰਦੇ ਹਨ।

ਮਲਿੰਦ=ਭੌਰਾ। ਕਰ=ਹੱਥ।

ਅਰਥ—(ਜੋ) ਮਾਇਆ ਤੋਂ ਅਤੀਤ (ਅਤੇ ਜੋ) ਮੋਹ ਤੋਂ ਰਹਿਤ ਪ੍ਰਬੀਨ ਤੇ ਸ਼੍ਰੀ (ਸੋਭਾ ਯੁਕਤ) ਪ੍ਰਭੂ (ਜੀ ਹਨ), (ਅਤੇ ਜੋ) ਪਖੰਡਾਂ ਨੂੰ ਭੰਨਣ ਤੇ ਪਾਪਾਂ ਨੂੰ ਨਾਸ਼ ਕਰਨ ਵਿਚ ਆਨੰਦ ਹੁੰਦੇ ਹਨ।

(ਜਿਨ੍ਹਾਂ ਨੇ) ਮੋਹ ਦੀ ਮੈਲ ਦੂਰ ਕਰਨ ਨੂੰ ਗਯਾਨ ਦਾ ਸੁਰਮਾਂ ਦਿੱਤਾ (ਅਤੇ) ਦਾਸਾਂ ਨੂੰ ਅਨੰਦ ਦੇਣ ਲਈ ਜਗਤ ਵਿਚ ਭਗਤੀ ਨੂੰ ਵਿਸ਼ੇਸ਼ਤਾ ਦਿੱਤੀ।

ਹਾਂ, ਫੇਰੂ ਜੀ ਦੇ ਸਪੁੱਤ੍ਰ (ਸ਼੍ਰੀ) ਅੰਗਦ ਜੀ ਪੂਰਨ (ਐਸੇ) ਸ਼੍ਰੀ ਗੋਬਿੰਦ ਜੀ ਹੈਨ ਜਿਨ੍ਹਾਂ ਦਾ ਇਹ ਜਸ ਕਿ ਦਾਸਾਂ ਦੇ ਮੁਕਤੀ ਦਾਤਾ ਹਨ, ਚੰਦਰਮਾਂ ਵਾਂਙੂ ਵਿਦਤ ਹੈ।

(ਆਪਣੇ) ਮਨ ਨੂੰ ਉਨ੍ਹਾਂ ਦੇ ਵਿਘਨ ਨਾਸ਼ ਕਰਨ ਵਾਲੇ ਚਰਨਾਂ ਕਮਲਾਂ ਦੇ ਮਕਰੰਦ (ਰਸ) ਦਾ ਭੌਰਾ ਬਣਾਕੇ ਮੈਂ ਦੋਇ ਹੱਥ ਜੋੜਕੇ ਬੰਦਨਾਂ ਕਰਦਾ ਹਾਂ।

ਹੋਰ ਅਰਥ—੧ ਤੁਕ—ਜੋ ਮਾਇਆ ਤੋਂ ਅਤੀਤ ਤੇ ਦਾਸਾਂ ਨੂੰ ਪ੍ਰਸੰਨ ਕਰਨ ਵਿਚ ਪ੍ਰਬੀਨ (ਤੇ) ਮਾਲਕ ਹਨ, ਪਖੰਡਾਂ ਨੂੰ ਭੰਨਣ ਵਾਲੇ, ਪਾਪਾਂ ਨੂੰ ਤੋੜਨ ਵਾਲੇ ਤੇ ਆਨੰਦ ਵਾਲੇ ਹਨ।

ਭਾਵ—ਪਹਿਲੇ ਮਾਇਆ ਮੋਹ ਤੋਂ ਅਤੀਤ ਦੱਸ ਕੇ ਪਾਪ ਤੇ ਪਾਖੰਡ ਨਾਸ਼ ਕਰਨ ਨੂੰ ਸਮਰੱਥ ਦਸਦੇ ਹਨ ਕਿ ਦਾਸਾਂ ਦੀ ਬੁੱਧੀ ਰੂਪੀ ਨੇਤ੍ਰਾਂ ਨੂੰ ਅਵਿੱਦਯਾ ਦੀ ਮੈਲ ਦੂਰ ਕਰਨ ਲਈ ਗਿਆਨ ਦਾ ਸੁਰਮਾਂ ਦੇਂਦੇ ਹਨ। ਪਰ ਛੋਕੇ ਗਿਆਨ ਵਿਚ ਰਸ ਨਹੀਂ ਹੈ, ਪ੍ਰੇਮ ਵਿਚ ਰਸ ਹੈ, ਸੋ ਭਗਤੀ ਨੂੰ ਵਿਸ਼ੇਸ਼ਤਾ ਦੇਕੇ ਕਵੀ ਜੀ ਨੇ ਸ਼੍ਰੀ ਗੁਰੂ ਜੀ ਨੂੰ ਭਗਤੀ ਨਾਲ ਸਨਿਗਧ ਗਿਆਨ ਦੇ ਦਾਤੇ ਦੱਸਿਆ ਤਾਂ ਜੋ 'ਭਗਤਿ ਗਯਾਨ' ਪ੍ਰਾਪਤ ਸਿੱਖ ਅਨੰਦ ਨੂੰ ਵੀ ਪ੍ਰਾਪਤ ਹੋਣ ਤੇ ਗਯਾਨ ਵੀ ਸਫਲ ਗਯਾਨ ਹੋਵੇ। ਐਸੇ ਗੁਰੂ ਅੰਗਦ ਦੇਵ ਜੀ ਦੀ ਵਾਹਿਗੁਰੂ ਜੀ ਨਾਲ ਅਭੇਦਤਾ ਜਣਾਕੇ

ਨਮਸਕਾਰ ਕੀਤੀ ਹੈ।

੩. ਇਸ਼੍ਟ ਦੇਵ—ਸ਼੍ਰੀ ਗੁਰੂ ਅਮਰਦਾਸ ਜੀ—ਮੰਗਲ।

ਸੋਰਠਾ—**ਅਮਰ ਕਰਹਿੰ ਜਗ ਮਾਂਹਿ ਨਿਤ ਸਹਾਇਤਾ ਲਹਿੰ ਅਮਰ।**
ਅਮਰ ਕਰੇ ਜਨ ਜਾਂਹਿ ਅਮਰ ਨਾਮ ਦੇ ਗੁਰ ਅਮਰ ॥ ੨ ॥

ਅਮਰ=ਹੁਕਮ [ਫਾ:, ਅਮਰ]। ਅਮਰ=ਜੋ ਮਰਨ ਨਾ ਸੋ-ਦੇਉਤੇ। ਅਮਰ=ਮਰਨ ਤੋਂ ਰਹਿਤ, ਭਾਵ ਹੈ ਜਨਮ ਮਰਨ ਕੱਟ ਦਿੱਤਾ, ਸਦਾ ਜੀਵੇ ਕੀਤਾ।
ਅਮਰ=ਕਦੇ ਨਾ ਮਰਨ ਵਾਲਾ, ਸਦਾ ਥਿਰ। [ਸੰਸ:, ਅਮਰ]
ਅਮਰ=ਸ਼੍ਰੀ ਗੁਰੂ ਅਮਰ ਦਾਸ ਜੀ।

ਅਰਥ—(ਦੂਜੀ ਤੁਕ ਦਾ ਅਰਥ ਪਹਿਲੋਂ ਲੱਗੇਗਾ) ਜਿਸ ਗੁਰੂ ਅਮਰ ਦੇਵ ਜੀ ਨੇ ਸਦਾ ਥਿਰ (ਵਾਹਿਗੁਰੂ) ਦਾ ਨਾਮ ਦੇਕੇ (ਆਪਣੇ) ਜਨ ਸਦਾ ਜੀਵੇ ਕੀਤੇ ਹਨ (ਉਹ ਸਤਿਗੁਰੂ ਜੀ ਇਸ) ਜਗਤ ਵਿਚ ਹੁਕਮ ਕਰਦੇ ਹਨ (ਤੇ ਉਸ ਜਗਤ ਵਿਚ) ਦੇਉਤੇ ਨਿੱਤ (ਉਹਨਾਂ ਦੀ) ਸਹਾਇਤਾ ਲੈਂਦੇ ਹਨ।

ਭਾਵ—ਇਸ ਵਿਚ ਅਮਰ ਪਦ ਦੇ ਪੰਜ ਭਾਵ ਲਏ ਹਨ। ਜਗਤ ਵਿਚ ਹੁਕਮ ਕਰਦੇ ਹਨ ਆਖ ਕੇ ਦੇਉਤੇ ਸਹਾਇਤਾ ਮੰਗਦੇ ਹਨ ਆਖਿਆ, ਇਸ ਵਿਚ ਇਹ ਇਸ਼ਾਰਾ ਰੱਖਿਆ ਕਿ ਉਸ ਜਗਤ ਵਿਚ ਦੇਉਤੇ ਸਹਾਇਤਾ ਮੰਗਦੇ ਹਨ ਭਾਵ ਦੋਹਾਂ ਲੋਕਾਂ ਵਿਚ ਹੁਕਮਰਾਨ ਦਾਤੇ ਹਨ।

੪. ਇਸ਼੍ਟ ਦੇਵ—ਸ਼੍ਰੀ ਗੁਰੂ ਰਾਮ ਦਾਸ ਜੀ—ਮੰਗਲ।

ਰਾਮ ਸੁ ਦਾਸ ਗੁਰੂ ਸੁਖਰਾਸ ਹਰੈਂ ਜਮ ਤ੍ਰਾਸ ਰਿਦਾ ਨਿਸ਼ਕਾਮ।
ਕਾਮ ਨ ਕ੍ਰੋਧ ਬਿਰੋਧ ਨਿਰੋਧ, ਸਦਾ ਸੁਧ ਬੋਧ, ਸਰੂਪ ਨਿਕਾਮ।
ਕਾਮ ਕਰੈ ਜਨ ਸ਼ਾਮ ਪਰੈ ਤਿਨ ਤਾਪ ਹਰੈ ਨਿਤ ਹੋਤਿ ਅਨਾਮ।
ਨਾਮ ਜਪੈ ਅਘ ਬ੍ਰਿੰਦ ਖਪੈ ਸੁ ਰਪੈ ਹਰਿਰੰਗ ਸਦਾ ਅਭਿਰਾਮ ॥੪॥

ਜਮਤ੍ਰਾਸ=ਜਮਾ ਦਾ ਡਰ, ਮੌਤ ਦਾ ਭੈ। ਨਿਸ਼ਕਾਮ=ਕਾਮਨਾ ਤੋਂ ਰਹਿਤ। ਅਚਾਹ, ਬੇਲੋੜ ਆਪਣੇ ਆਪ ਵਿਚ ਤ੍ਰਿਪਤ। [ਸੰਸ: ਨਿਖ਼ਾਮ]। ਬਿਰੋਧ=ਵਿਰੋਧ, ਵੈਰ।
ਬਿਰੋਧ ਨਿਰੋਧ=ਜਿੰਥੇ ਵੈਰ ਦੀ ਰੋਕ ਹੈ, ਵੈਰ ਦਾ ਅਭਾਵ।
ਬੋਧ=ਬੁੱਧਿ, ਗਿਆਨ। ਸੁਧ ਬੋਧ=ਸ਼ੁਧ, ਸੁੱਚਾ ਗਿਆਨ।
ਨਿਕਾਮ=ਪ੍ਰੇਮ [ਸੰਸ:, ਨਿਕਾਮ=ਜੋ ਆਪਣੇ ਆਪ ਖੁਸ਼ੀ ਨਾਲ ਕੰਮ ਕਰੇ, ਸੋ ਕੌਣ ਕਰਦਾ ਹੈ? ਜਿਸ ਵਿਚ ਸੁਤੇ ਪ੍ਰੇਮ ਦਾ ਨਿਵਾਸ ਹੋਵੇ।]
ਕਾਮ ਕਰੇ=ਕਾਮਨਾ ਕਰਕੇ। ਸ਼ਾਮ=ਸ਼ਰਣ। ਅਨਾਮ=ਅਰੋਗ।

[ਸੁਰਪੇ=ਸੁ+ਰਪੇ–ਚੰਗੀ ਤਰ੍ਹਾਂ ਰੰਗੇ ਹੋਏ। ਅਭਿਰਾਮ=ਸੁੰਦਰ।]

ਅਰਥ–(ਜੋ ਜਨ) ਨਿਸ਼ਕਾਮ ਹਿਰਦੇ (ਨਾਲ ਸ਼ਰਨ ਪੈਂਦੇ ਹਨ; ਸ਼੍ਰੀ) ਗੁਰੂ ਰਾਮਦਾਸ ਜੀ (ਉਨ੍ਹਾਂ ਲਈ ਏਥੇ ਤਾਂ) ਸੁਖਾਂ ਦੀ ਖਾਣ ਹਨ (ਤੇ ਅਗੇ ਉਨ੍ਹਾਂ ਦਾ) ਜਮ ਦਾ ਤ੍ਰਾਸ ਦੂਰ ਕਰਦੇ ਹਨ।

(ਕਿਉਂਕਿ ਉਨ੍ਹਾਂ ਦੇ ਅਪਣੇ ਹਿਰਦੇ ਵਿਚ) ਕਾਮ, ਕ੍ਰੋਧ ਨਹੀਂ ਹੈ, ਵੈਰ ਦਾ ਅਭਾਵ ਹੈ, ਸਦਾ ਸ਼ੁੱਧ ਗਜਾਨ (ਦਾ ਨਿਵਾਸ ਹੈ ਤੇ) ਸਰੂਪ ਉਨ੍ਹਾਂ ਦਾ ਪ੍ਰੇਮ ਹੈ।

(ਜੋ) ਜਨ ਕਾਮਨਾ ਕਰਕੇ (ਉਨ੍ਹਾਂ ਦੀ) ਸ਼ਰਨ ਪੈਂਦੇ ਹਨ ਉਨ੍ਹਾਂ ਦੇ ਤਿੰਨੇ ਤਾਪ (ਐਸੇ) ਦੂਰ ਕਰ ਦਿੰਦੇ ਹਨ (ਕਿ ਉਹ) ਸਦਾ ਲਈ ਅਰੋਗ ਹੋ ਜਾਂਦੇ ਹਨ।

(ਸ਼੍ਰੀ ਗੁਰੂ ਜੀ) ਸਦਾ ਵਾਹਿਗੁਰੂ ਦੇ ਸੁਹਣੇ ਰੰਗ ਵਿਚ ਰੰਗੇ ਰਹਿੰਦੇ ਹਨ (ਤਾਂਤੇ ਉਨ੍ਹਾਂ ਦਾ) ਨਾਮ ਜਪਣ ਨਾਲ ਹੀ ਪਾਪਾਂ ਦੇ ਸਮੂਹ ਖਪ ਜਾਂਦੇ ਹਨ।

ਹੋਰ ਅਰਥ–ਇੱਕ ਹੋਰ ਤਰ੍ਹਾਂ ਬੀ ਛੰਦ ਦੇ ਅਰਥ ਲਾਉਂਦੇ ਹਨ। ੧. ਸ੍ਰੇਸ਼ਟ ਗੁਰੂ ਰਾਮਦਾਸ ਜੀ ਸੁਖਾਂ ਦੀ ਰਾਸ ਹਨ, ਜਮ ਦਾ ਭੈ ਦੂਰ ਕਰਦੇ ਹਨ, (ਕਿਉਂਕਿ ਆਪ) ਨਿਸ਼ਕਾਮ ਰਿਦੇ ਵਾਲੇ ਹਨ। ੨. ਕਾਮਕ੍ਰੋਧ, ਵੈਰ ਤੋਂ ਰਹਿਤ ਹਨ, ਸਦਾ ਸ਼ੁੱਧ ਗਜਾਨ ਤੇ ਪ੍ਰੇਮ ਸਰੂਪ ਹਨ। ੩ ਇਸ ਲਈ ਸ਼ਰਨਾਗਤਾਂ ਦੇ (ਕਾਮ ਕਰੇ=) ਕੰਮ ਸੁਆਰ ਦਿੰਦੇ ਹਨ, (ਉਨ੍ਹਾਂ ਦੇ) ਤ੍ਰੈਏ ਤਾਪ ਦੂਰ ਕਰਕੇ ਅਰੋਗ ਕਰ ਦੇਂਦੇ ਹਨ। ੪. (ਕਿਉਂਕਿ) ਉਹ ਆਪ ਸਦਾ ਹਰੀ ਦੇ ਸੁਹਣੇ ਰੰਗ ਵਿਚ ਰਪੇ ਰਹਿੰਦੇ ਹਨ, ਉਨ੍ਹਾਂ ਦੇ ਨਾਮ ਜਪਣ ਵਾਲਿਆਂ ਦੇ ਸਾਰੇ ਪਾਪ ਦੂਰ ਹੋਣੇ ਹੀ ਹੋਏ, (ਜਦ ਪਾਪ ਦੂਰ ਹੋਏ ਤਾਂ ਤਾਪ ਵੀ ਟੁੱਟਣੇ ਹੋਏ, ਸੁਖ ਬੀ ਮਿਲਣੇ ਹੋਏ, ਜਮ ਦਾ ਤਰਾਸ ਬੀ ਕਟੀਜਾ ਹੋਇਆ)।

ਭਾਵ–ਇਸ ਵਿਚ ਤ੍ਰੈ ਪਦਾਰਥ ਹਨ। ਇੱਕ ਗੁਰੂ ਜੀ ਦਾ ਅਪਣਾ ਸਰੂਪ, ਉਹ ਹੈ:– ਕਾਮ ਕ੍ਰੋਧ ਵਿਰੋਧ ਤੋਂ ਸਾਫ, ਸੁੱਧ ਗਜਾਨ, ਪ੍ਰੇਮ ਸਰੂਪ,ਸਦਾ ਹਰੀ ਦੇ ਸੁੰਦਰ ਰੰਗ ਵਿੱਚ ਰਪਿਆ ਹੋਇਆ। ਦੂਸਰੇ ਓਹ 'ਨਿਸ਼ਕਾਮ ਭਗਤਾਂ' ਦੇ ਦਾਤੇ ਹਨ, ਉਨ੍ਹਾਂ ਨੂੰ ਦੇਂਦੇ ਹਨ:–ਇਥੇ ਆਤਮ-ਸੁਖ ਤੇ ਅਗੇ ਜਮ ਤੋਂ ਨਿਰਭੈਤਾ। ਤੀਸਰੇ 'ਕਾਮਨਾ ਵਾਲਿਆਂ ਭਗਤਾਂ' ਦੇ ਦਾਤੇ ਹਨ, ਉਨ੍ਹਾਂ ਨੂੰ ਦੇਂਦੇ ਹਨ:–ਤਿੰਨੇ ਤਾਪ ਦੂਰ, ਤੇ ਆਤਮ ਅਰੋਗਤਾ।

੫. ਇਸ਼ਟ ਦੇਵ–ਸ਼੍ਰੀ ਗੁਰੂ ਅਰਜਨ ਦੇਵ ਜੀ–ਮੰਗਲ।

ਚੌਪਈ॥ ਸ਼੍ਰੀ ਸਤਿਗੁਰ ਅਰਜਨ ਕੁਲ ਚੰਦ। ਚੰਦਨ ਸਮ ਬਚ ਸੀਤ ਮੁਕੰਦ।
ਕੰਦ ਅਨੰਦ ਬਿਮੋਹ ਨਿਕੰਦਾਕੰਦਲ ਸੁਖਦ ਤਿਨਹੁੰ ਪਦਬੰਦਿ।੫।

[ਕੁਲਚੰਦ=ਮਾਨੁਖ ਕੁਲ ਵਿਚ ਚੰਦ੍ਰਮਾ ਵਤ ਹਨ। (ਅ) ਸੋਢੀਆਂ ਦੇ ਕੁਲ ਦੇ ਚੰਦ। (ਏ) ਕੁਲੀਨ ਤੇ ਪ੍ਰਕਾਸ਼ਮਾਨ ਹਨ।
ਬਚ ਸੀਤ ਮੁਕੰਦ=(ਸੁਣਦਿਆਂ) ਬਚਨ ਠੰਢ ਪੈਂਦੀ ਹੈ, (ਤੇ ਕਮਾਉਂਦਿਆਂ) ਬਚਨ ਮੁਕਤੀ ਹੁੰਦੀ ਹੈ। ਬਚਨਾਂ ਤੋਂ ਮੁਰਾਦ ਕੀਤੀਆਂ ਗੱਲਾਂ]

ਤੇ ਉਚਾਰੀ ਹੋਈ ਸ਼੍ਰੀ ਮੁਖਵਾਕ ਬਾਣੀ ਤੋਂ ਹੈ।
ਕੰਦਅਨੰਦ=ਜਿਨ੍ਹਾਂ ਤੋਂ ਆਨੰਦ ਮਿਲੇ, ਭਾਵ ਅਨੰਦ ਦੇ ਦਾਤੇ। [ਕੰਦ=ਬੱਦਲ। ਮੂਲ]। ਬਿਮੋਹ=ਮੋਹ, [ਵਿ+ਮੋਹ=ਅਪਣੇ ਵਿਚ ਕਾਬੂ ਕਰ ਲੈਣ ਵਾਲਾ ਮੋਹ]। (ਅ) ਵਿਸ਼ੇਸ਼ ਕਰਕੇ ਮੋਹ।
ਕੰਦਲ=ਕੰਦਲ, ਉਹ ਸ਼ਾਖ ਜਿਸਨੂੰ ਫੁੱਲ ਜ਼ਰੂਰ ਪਵੇ। (ਅ) ਸਮੂਹ।
ਕੰਦਲ ਸੁਖ ਦ=ਸੁਖ ਦਾਤਿਆਂ ਵਿਚੋਂ ਕੰਦਲ ਵਾਂਙੂ ਸ਼ਿਰੋਮਣੀ। (ਅ) ਸਾਰੇ ਸੁਖਾਂ ਦੇ ਦਾਤੇ।

ਅਰਥ– ਸ਼੍ਰੀ ਸਤਿਗੁਰੂ ਅਰਜਨ (ਦੇਵ ਜੀ ਮਾਨੁਖ) ਕੁਲ ਵਿਚ ਚੰਦ੍ਰਮਾ (ਵਾਙੂ ਪ੍ਰਕਾਸ਼ਮਾਨ ਹਨ), (ਜਿਨ੍ਹਾਂ ਦੇ) ਵਾਕ (ਤਪਦਿਆਂ ਨੂੰ) ਚੰਦਨ ਵਰਗੇ ਠੰਢੇ ਤੇ (ਮੋਹ ਗ੍ਰਸਿਆਂ ਨੂੰ) ਮੁਕਤੀ ਦੇ ਦਾਤੇ ਹਨ, ਆਪ (ਆਤਮ) ਅਨੰਦ ਦੇ ਮੇਘ ਹਨ ਤੇ ਵਿਸ਼ੇਸ਼ ਕਰਕੇ ਮੋਹ ਨੂੰ ਕੱਟਣ ਵਾਲੇ ਹਨ, (ਅਤੇ) ਸਮੂਹ ਸੁੱਖਾਂ ਦੇ ਦਾਤੇ ਹਨ, ਉਨ੍ਹਾਂ ਦੇ ਚਰਨਾਂ ਨੂੰ (ਮੈਂ) ਨਮਸਕਾਰ ਕਰਦਾ ਹਾਂ।

੬. ਇਸ਼੍ਟ ਦੇਵ–ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ–ਮੰਗਲ।

ਚੌਪਈ ॥ ਵਾਰੀ ਇਕ ਧਰਿ ਦੋ ਤਰਵਾਰੀ। ਵਾਰੀ ਸ਼ਤ੍ਰੁ ਸੈਨ ਬਲਵਾਰੀ।
ਵਾਰੀਧਰਿ ਸਮ ਧੁਨਿ ਸੁਖਵਾਰੀ।ਵਾਰੀ ਗੁਰ ਖਟ ਪਰ ਬਹੁ ਵਾਰੀ।੬

ਵਾਰੀ=ਵਕਤ, ਸਮਾਂ, ਮੌਕਿਆ [ਸੰਸ:, ਵਾਰ]। ਵਾਰੀ ਇਕ=ਇਕ ਸਮੇਂ, ਭਾਵ ਗੱਦੀ ਬੈਠਣ ਵੇਲੇ। (ਅ) ਵਾਰੀ ਇੱਕ=ਇਕ ਵਾਰਗੀ।
ਧਰਿ=ਧਾਰਨ ਕੀਤੀਆਂ। ਦੋ ਤਰਵਾਰੀ=ਦੋ ਤਲਵਾਰਾਂ। ਇਕ ਤਲਵਾਰ ਪੀਰੀ ਅਰਥਾਤ ਗੁਰਿਆਈ ਦੀ ਗੱਦੀ ਉਤੇ ਗੱਦੀ ਨਸ਼ੀਨ ਹੋਣ ਕਰਕੇ ਤੇ ਦੂਸਰੀ ਮੀਰੀ ਦੀ, ਇਹ ਚਿੰਨ੍ਹ ਸਤਿਗੁਰ ਨੇ ਧਾਰਨ ਕੀਤਾ ਸੀ ਅਪਣੀ ਕੌਮ ਨੂੰ ਸਤ ਧਰਮ ਬਦਲੇ ਆਪਾ ਵਾਰਨ ਦੀ ਜਾਚ ਸਿਖਾਲਣ ਲਈ।
ਵਾਰੀ=ਵਾਰ ਸਿੱਟੀ, ਸਦਕੇ ਕੀਤੀ, ਜਿੱਕੂੰ ਬਲੀ ਸਦਕੇ ਕਰੀਦੀ ਹੈ, ਭਾਵ ਹੈ ਨਾਸ਼ ਕਰਨ ਤੋਂ।
ਵਾਰੀ=ਰੋਕੀ। [ਸੰ:, ਵਾਰਣੰ=ਰੋਕਣਾ]। ਬਲਵਾਰੀ=ਬਲਵਾਲੀ।
ਵਾਰੀਧਰ=ਬੱਦਲ [ਸੰਸ:, ਵਾਰਿ=ਪਾਣੀ। ਧਰਿ=ਧਾਰਨ ਕਰਨ ਵਾਲਾ]।
ਧੁਨਿ=ਅਵਾਜ਼, ਗਰਜ, (ਅ) ਲਗਨ, ਬਿਰਦ, ਜਿੱਕੂੰ ਬੱਦਲ ਦਾ ਬਿਰਦ ਸਦਾ ਵੱਸਣਾ ਹੈ ਇੱਕੂੰ ਗੁਰੂ ਜੀ ਦਾ ਬਿਰਦ ਸਦਾ ਉਪਕਾਰ ਹੈ।
ਸੁਖਵਾਰੀ=(ਸੁਖ ਵਾੜੀ=) ਸੁਖਾਂ ਦੀ ਬਗੀਚੀ। ਸੁਖਦਾਤੀ। (ਅ) ਸੁਖ ਵਾਲੀ।
ਵਾਰੀ=ਸਦਕੇ, ਵਾਰਨੇ। ਵਾਰੀ=ਵਾਰੀ, ਫੇਰ, ਦਫ਼ਾ।

ਅਰਥ–ਇਕ ਸਮੇਂ ਹੀ (ਜਿਸ ਸਤਿਗੁਰੂ ਨੇ) ਦੋ ਤਲਵਾਰਾਂ ਧਾਰਨ ਕੀਤੀਆਂ, (ਅਤੇ) ਸ਼ੱਤ੍ਰੂਆਂ ਦੀ ਬਲ ਵਾਲੀ ਸੈਨਾ ਤਬਾਹ ਕਰ ਦਿੱਤੀ, (ਜਿਸ ਦੀ) ਮੇਘ ਵਰਗੀ ਗਰਜ (ਜਗੱਤ ਲਈ) ਸੁਖਾਂ ਦੀ ਵਾੜੀ ਹੈ, (ਐਸੇ) ਛੇਵੇਂ ਗੁਰੂ (ਹਰਗੋਬਿੰਦ ਜੀ) ਤੋਂ (ਮੈਂ) ਬਹੁਤ ਵਾਰੀ ਸਦਕੇ ਹਾਂ।

ਹੋਰ ਅਰਥ–੩ ਤੁਕ–(ਜਿਸ ਸਤਿਗੁਰੂ ਦੀ) ਅਵਾਜ਼ ਬੱਦਲ ਜੇਹੀ (ਗੰਭੀਰ) ਤੇ ਸੁਖਦਾਤੀ ਹੈ, ਭਾਵ ਜਿਸ ਤੋਂ ਅੰਮ੍ਰਿਤ ਜਲ ਬਰਸ ਰਿਹਾ ਹੈ।

੭. ਇਸ਼੍ਟ ਦੇਵ–ਸ਼੍ਰੀ ਗੁਰੂ ਹਰਿਰਾਇ ਜੀ–ਮੰਗਲ।

ਦੋਹਰਾ ॥ ਭਵ ਮਹਿੰ ਭਵ ਕੇ ਰੰਕ ਜੇ ਭਵ ਸਮ ਹੋਇ ਕ੍ਰਿਪਾਲੁ।
ਪਾਲਕ ਪ੍ਰਿਥਵੀ ਕੇ ਕਰੇ ਸ਼੍ਰੀ ਹਰਿਰਾਇ ਰਸਾਲ ॥ ੭ ॥

ਭਵ=ਸੰਸਾਰ। ਭਵ ਕੇ=ਜਨਮ ਦੇ।
ਭਵ=ਪਰਮੇਸ਼੍ਵਰ। [ਭੂ=ਧਾਤੂ ਹੈ, 'ਹੋਣਾ' ਅਰਥ ਵਿਚ। ਜੋ ਆਪ ਤੋਂ ਆਪੇ ਹੋਵੇ ਸੋ ਭਵ=ਪਰਮੇਸ਼੍ਵਰ] (ਅ) ਭਵ ਪਦ ਦੇ ਹੋਰ ਐਤਨੇ ਅਰਥ ਹਨ:–ਸ਼ਿਵ, ਸੰਸਾਰ, ਜਨਮ, ਬੱਦਲ, ਕੁਸ਼ਲ, ਕਾਮਦੇਵ, ਕਾਰਣ, ਸ਼ੁੱਭ, ਜਨਮ ਮਰਨ ਦੀ ਪੀੜਾ, ਡਰ, ਹੋਣ ਦੀ ਹਾਲਤ, ਪ੍ਰਾਪਤੀ, ਸ਼ਿਰੋਮਣਤਾ, ਜੀਵਨ, ਫਲ, ਕੋਈ ਦੇਵਤਾ।
ਪਾਲਕ ਪ੍ਰਿਥਵੀ=ਪ੍ਰਿਥਵੀ ਦੇ ਪਾਲਕ=ਧਰਤੀ ਦੀ ਪਾਲਨਾ ਕਰਨ ਵਾਲੇ, ਰਾਜੇ।
ਰਸਾਲ=ਰਸ ਦਾ ਘਰ। ਜੋ ਕਿਸੇ ਅਨੰਦ ਵਿਚ ਸਦਾ ਰਹੇ। ਚੋਜੀ। (ਅ) ਰਸਾਲ ਦੇ ਹੋਰ ਅਰਥ ਇਹ ਹਨ:–ਸੁੰਦਰ, ਰਸੀਲਾ, ਸੁਆਦੀ, ਅੰਬ, ਰੰਨਾ, ਕਟਹਰ, ਕਣਕ, ਗੁੱਗਲ, ਸਿੱਠਾ ਆਦਿਕ।

ਅਰਥ– ਸੰਸਾਰ ਵਿਚ ਜੋ ਜਨਮ ਦੇ ਗਰੀਬ ਸਨ (ਉਹਨਾਂ ਉਤੇ) ਪਰਮੇਸ਼ੁਰ ਵਾਙੂ ਕ੍ਰਿਪਾਲੁ ਹੋਕੇ (ਉਹਨਾਂ ਨੂੰ) ਰਾਜੇ ਬਣਾ ਦਿੱਤਾ ਚੋਜੀ ਸ਼੍ਰੀ (ਗੁਰੂ) ਹਰਿਰਾਇ ਜੀ ਨੇ।

ਹੋਰ ਅਰਥ– ੧ ਤੁਕ–ਭਵ ਸਮ ਹੋਇ ਕ੍ਰਿਪਾਲ=ਬੱਦਲ ਵਾਂਗੂ ਦਿਆਲ ਹੋਕੇ, ਭਾਵ ਮੋਹਰ ਦਾ ਮੀਂਹ ਵਸਾਕੇ।

ਭਾਵ–ਇਸ ਦੋਹੇ ਵਿਚ ਕਵਿ ਜੀ ਸ਼੍ਰੀ ਗੁਰੂ ਜੀ ਦੇ ਗਰੀਬਾਂ ਨੂੰ ਰਾਜੇ ਬਣਾ ਦੇਣ ਦੇ ਕੌਤਕ ਪਰ ਸਿਫਤ ਸਲਾਹ ਵਿਚ ਮਗਨ ਹੋ ਰਹੇ ਹਨ। ਸਤਵੇਂ ਗੁਰੂ ਜੀ ਦੇ ਵਰ ਨਾਲ ਫੁਲਕੇ ਰਾਜੇ ਹੋਏ ਤੇ ਹੋਰ ਕਈ ਰਈਸ ਘਰਾਣੇ ਬਣੇ।

੮. ਇਸ਼੍ਟ ਦੇਵ–ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ–ਮੰਗਲ।

ਸੋਰਠਾ–ਸਭਿ ਦਰਸ਼ਨ ਕੋ ਸਾਰ ਦਰਸ਼ਨ ਪਰਸਨ ਤੇ ਲਹ।
ਹਾਥ ਸੁਦਰਸ਼ਨ ਧਾਰਿ ਸ਼੍ਰੀ ਹਰਿ ਕ੍ਰਿਸ਼ਨ ਸੁ ਬੰਦਨਾ ॥੮॥

ਦਰਸ਼ਨ=ਦਰਸ਼ਨ ਸ਼ਾਸਤ੍ਰ, ਭਾਵ ਕੋਈ ਵਿੱਦਜਾ ਯਾ ਗਜਾਨ ਦਾ ਸ਼ਾਸਤ੍ਰ ਜਿਸ ਵਿਚ ਫਿਲਸਫਾ (ਜੀਵ, ਆਤਮਾ,ਪਰਮਾਤਮਾ, ਕੁਦਰਤ, ਸੰਸਾਰ ਆਦਿ ਦੀ ਵਿਦਜਾ) ਨਿਰੂਪਣ ਹੋਵੇ।
ਦਰਸ਼ਨ=ਦੀਦਾਰ। ਕਿਸੇ ਚਿਹਰੇ ਨੂੰ ਪਜਾਰ ਤੇ ਸ਼ਰਧਾ ਨਾਲ ਵੇਖਣਾ।
ਪਰਸਨ=ਸਪਰਸ਼, ਛੁਹ। ਤੇ=ਤੋਂ, ਕਰਕੇ, ਕਰਨ ਨਾਲ।
ਸੁਦਰਸ਼ਨ*=ਛਟੀ। ਗੁਰੂ ਹਰਿ ਕ੍ਰਿਸ਼ਨ ਜੀ ਦੇ ਹੱਥ ਵਿਚ ਉਸ ਵੇਲੇ ਫੁਲ ਛਟੀ ਸੀ ਜੋ ਉਹਨਾਂ ਨੇ ਇਕ ਅਨਪੜ੍ਹ ਦੇ ਸਿਰ ਤੇ ਰੱਖਕੇ ਉਸ ਨੂੰ ਪੰਡਿਤ ਕਰ ਦਿਤਾ ਸੀ। ਸੁਦਰਸ਼ਨ ਪਦ ਦੇ ਅਨੇਕ ਅਰਥ ਹਨ, ਇਕ ਅਰਥ ਹੈ ਛੇ ਰੰਢਾਂ ਵਾਲਾ ਇਕ ਡੰਡਾ ਜੋ ਸੰਨਜਾਸੀ ਪਾਸ ਰੱਖਦੇ ਹਨ, ਤੇ ਮਾੜੀਆਂ ਰੂਹਾਂ ਭੂਤਾਂ ਪ੍ਰੇਤਾਂ ਨੂੰ ਇਸ ਨਾਲ ਦੂਰ ਕਰਦੇ ਹਨ, ਇਸ ਤੋਂ ਕਵਿ ਜੀ ਨੇ ਇਹ ਪਦ 'ਛਟੀ' ਅਰਥ ਦਾ ਵਾਚਕ ਵਰਤਿਆ ਹੈ, ਜਿਸ ਨੇ ਅਵਿੱਦਜਾ ਡੇਣ ਦੂਰ ਕੀਤੀ।
ਹਾਥ...ਧਰਿ=ਹੱਥ ਵਿਚ ਲੈਕੇ, ਭਾਵ, ਪ੍ਰਾਪਤ ਕਰਕੇ, ਧਾਰਨਾ ਧਾਰਕੇ।

ਅਰਥ—(ਜਿਨ੍ਹਾਂ ਦਾ) ਦਰਸ਼ਨ ਕਰਕੇ (ਅਤੇ ਜਿਨ੍ਹਾਂ ਦੇ) ਸਪਰਸ਼ ਕਰਨ ਨਾਲ (ਜੀਵ) ਸਾਰੇ (ਦੈਵੀ) ਸ਼ਾਸਤ੍ਰਾਂ ਦਾ ਤੱਤ੍ਵ ਪ੍ਰਾਪਤ ਕਰ ਲੈਂਦਾ ਹੈ, (ਅਤੇ ਜਿਨ੍ਹਾਂ ਨੇ) ਹੱਥ ਵਿਚ ਛਟੀ ਧਾਰਨ ਕੀਤੀ ਹੋਈ ਹੈ (ਐਸੇ) ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ਮੇਰੀ ਨਮਸਕਾਰ ਹੈ।

ਹੋਰ ਅਰਥ—ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦੀ ਛੁਹ ਤੇ ਦਰਸ਼ਨ ਤੋਂ ਸਾਰੇ ਦਰਸ਼ਨ (ਸ਼ਾਸਤ੍ਰਾਂ ਦਾ) ਤੱਤ੍ਵ ਪ੍ਰਾਪਤ ਹੁੰਦਾ ਹੈ, (ਐਸੇ) ਸੁਹਣੇ ਦਰਸ਼ਨ ਦੀ ਧਾਰਨਾ ਧਾਰਕੇ (ਮੈਂ ਉਹਨਾਂ ਨੂੰ) ਨਮਸਕਾਰ ਕਰਦਾ ਹਾਂ।

ਅਥਵਾ—(ਜਦ) ਗੁਰੂ ਹਰਿ ਕ੍ਰਿਸ਼ਨ ਜੀ ਦੇ ਦਰਸ਼ਨ ਕਰ ਲੈਣ ਤੇ ਉਹਨਾਂ ਦੀ ਛੁਹ (ਮਾਤ੍ਰ ਦੇ ਪ੍ਰਾਪਤ ਹੋਣ ਤੋਂ) ਸਾਰੇ ਦਰਸ਼ਨਾਂ ਦਾ ਤੱਤ੍ਵ ਗਿਆਨ ਮਿਲ ਜਾਂਦਾ ਹੈ (ਤਾਂ ਹੇ ਮਨ! ਉਹਨਾਂ ਦੇ) ਸੁਹਣੇ ਦਰਸ਼ਨ (ਨੂੰ ਹੀ) ਹੱਥ ਵਿਚ ਪ੍ਰਾਪਤ ਕਰ (ਤੇ ਉਹਨਾਂ ਦੇ) ਚਰਨਾਂ ਨੂੰ ਨਮਸਕਾਰ ਕਰਕੇ (ਛੁਹ ਨੂੰ ਪ੍ਰਾਪਤ ਹੋ)।

ਭਾਵ—ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੇ ਇਕ ਅਭਿਮਾਨੀ ਪੰਡਤ ਦਾ ਅਭਿਮਾਨ ਦੂਰ ਕਰਨ ਲਈ ਇਕ ਅਨਪੜ੍ਹ ਦੇ ਸਿਰ ਪਰ ਆਪਣੇ ਹੱਥ ਵਿਚ ਫੜੀ ਛਟੀ ਨਾਲ ਸਪਰਸ਼ ਕਰਕੇ ਆਗਿਆ ਕੀਤੀ ਕਿ ਤੂੰ ਇਸ ਨਾਲ ਚਰਚਾ ਕਰ, ਉਹ ਉਸ ਪੰਡਤ ਨਾਲ ਚਰਚਾ ਕਰਕੇ ਜਿੱਤਿਆ। ਉਸ ਸਾਖੀ ਦਾ ਭਾਵ ਲੈਕੇ ਕਵੀ ਜੀ ਨੇ ਦੋਹੇ ਵਿਚ ਗੁੰਦਿਆ ਹੈ।

---

*ਸੁਦਰਸ਼ਨ ਪਦ ਦੇ ਹੋਰ ਅਰਥ ਏਹ ਹਨ:—ਸੁਹਣਾ, ਵਿਸ਼ਨੂ ਦਾ ਚੱਕ੍ਰ, ਮੱਛੀ, ਜਾਮਨੂੰ, ਸੋਮਵਲੀ, ਸ਼ਿਵ, ਸੁਮੇਰੂ, ਜੰਬੂਦੀਪ, ਰਿੱਧ, ਸੰਗੀਤ ਰਚਨਾਂ, ਅਗਨੀ ਦਾ ਪੁੱਤ੍ਰ, ਹੇਠ ਲਿਖੇ ਨਾਮਾਂ ਵਾਲਿਆਂ ਦੇ ਪੁੱਤ੍ਰਾਂ ਦਾ ਨਾਮ—ਸੰਖਨ, ਧ੍ਰੁਵਸੰਧੀ, ਅਰਥਸਿਧੀ, ਦਧੀਚੀ, ਭਰਤ, ਅਜਮੀਢ ਆਦਿ। [ਸੁ+ ਦਰ੍ਸ਼ਨ=ਸੁਹਣਾ ਦਰਸ਼ਨ]।

੯. ਇਸ਼੍ਟ ਦੇਵ–ਸ਼੍ਰੀ ਗੁਰੂ ਤੇਗ ਬਹਾਦਰ ਜੀ–ਮੰਗਲ।

ਸ੍ਵੈਯਾ॥ਮਾਨਸ ਤੀਰ ਮਰਾਲ ਬਿਰਾਜਤਿ ਤਯੋਂ ਸਿਖ ਸ਼੍ਰੀ ਗੁਰ ਤੇਗਬਹਾਦਰ।
ਮਾਨਸ ਮੈਂ ਧਰਿ ਧ੍ਯਾਨ ਨਮੋਕਰਿ, ਰਾਖਬਿ ਧਰਮ ਬਿਸਾਲ ਬਹਾਦੁਰ।
ਮਾਨਸ ਦਾਹਿਨ ਜੋ ਬਿਧਿ ਦਾਹਿਨ, ਦਾਹਨਿ ਦੋਸ਼ਨ ਹੋਤਿ ਸੁ ਹਾਦਰ।
ਮਾਨ ਸਹੀਜਿਮ ਸੀਖ ਕਹੀ: ਸਤਿਨਾਮ ਭਜੋ ਮਿਲਿ ਸੰਤ ਮਹਾਦਰ।੯।

ਮਾਨਸ=ਮਾਨ ਸਰੋਵਰ। ਮਰਾਲ=ਹੰਸ। ਮਾਨ ਸਰੋਵਰ ਤੇ ਹੰਸਾਂ ਦਾ ਨਿਵਾਸ ਮੰਨਿਆ ਹੈ, ਹੰਸ ਦਾ ਅਰਥ ਬ੍ਰਹਮ ਗਿਆਨੀ ਭੀ ਹੈ। ਇਸ ਵਿਚ ਭਾਵ ਹੈ ਕਿ ਗੁਰੂ ਜੀ ਮਾਨਸਰੋਵਰ ਹਨ ਤੇ ਪਾਸ ਗਜਾਤਰੋਯ ਸਿੱਖ ਹੰਸ ਰੂਪ ਰਹਿੰਦੇ ਹਨ।
ਮਾਨਸ=ਮਨ [ਸੰਸ:, ਮਨਸ੍]। ਨਮੋ ਕਰਿ=ਮੱਥਾ ਟੇਕ।
ਬਿਸਾਲ=ਬਹੁਤ। ਇਸ ਦੀ ਮੁਰਾਦ ਹੈ ਸੀਸ ਤਕ ਦੇ ਦੇਂਦੇ ਹਨ।
ਮਾਨਸ=ਮਨੁਖ। ਦਾਹਿਨ=ਸੱਜੇ ਪਾਸੇ, ਕਿਸੇ ਦੇ ਸੱਜੇ ਪਾਸੇ ਹੋਣ ਦੇ ਅਰਥ ਹਨ:–ਅਨਕੂਲ ਹੋਣਾ, ਸਹਾਯਕ ਹੋਣਾ, ਪੱਖੀ ਹੋਣਾ।
ਬਿਧਿ=ਬ੍ਰਹਮਾ। ਦਾਹਨਿ=ਸਾੜਨਾ, ਨਾਸ਼ ਕਰਨਾ, ਦਾਹੁਣਾ।
ਦੋਸ਼ਨ=ਦੋਖਾਂ ਨੂੰ। ਦੁਖਾਂ ਨੂੰ।
ਸੁਹਾਦਰ=ਸੁ+ਹਾਦਰ=ਭਲੀ ਪ੍ਰਕਾਰ ਹਾਜ਼ਰ [ਅ:, ਹਾਜ਼ਰ।]
ਮਾਨ ਸਹੀ=ਸਹੀ ਮੰਨਕੇ। ਦਰੁਸਤ ਮੰਨ ਕੇ [ਅ:, ਸਹੀਹ।]
ਮਹਾਦਰ=ਮਹਾਂ+ਦਰ=ਵਡਾ ਦਰਵਾਜਾ।ਸੰਤ ਮਹਾਂ ਦਰ ਤੋਂ ਮੁਰਾਦ ਹੈਸਤਿਸੰਗਦੀ।

ਅਰਥ–(ਜਿਵੇਂ) ਮਾਨਸਰੋਵਰ ਦੇ ਕੰਢੇ ਹੰਸ ਰਹਿੰਦੇ ਹਨ ਤਿਵੇਂ ਸ਼੍ਰੀ ਗੁਰੂ ਤੇਗ ਬਹਾਦਰ (ਜੀ ਦੇ ਪਾਸ ਹੰਸਾਂ ਵਾਙੂ ਗਿਆਤ ਰੋਯ) ਸਿੱਖ (ਰਹਿੰਦੇ ਹਨ),

(ਐਸੇ ਸਤਿਗੁਰੂ ਜੀ ਦਾ) ਮਨ ਵਿਚ ਧਿਆਨ ਧਰਕੇ ਨਮਸਕਾਰ ਕਰ ਜੋ ਧਰਮ ਦੀ ਰਖਿਆ ਕਰਨੇ ਵਿਚ ਬੜੇ ਹੀ ਬਹਾਦਰ (ਹੋਏ ਹਨ),

(ਫੇਰ ਉਨ੍ਹਾਂ ਦੇ ਪੱਖ ਦਾ ਪਰਲੋਕ ਵਿਚ ਇਹ ਅਸਰ ਹੈ ਕਿ ਜਿਨ੍ਹਾਂ) ਮਨੁਖਾਂ ਦੇ ਪੱਖੀ ਓਹ ਹੋਏ ਹਨ, ਬ੍ਰਹਮਾ ਉਨ੍ਹਾਂ ਦਾ ਪੱਖੀ ਹੋ ਗਿਆ ਹੈ (ਤੇ ਇਸ ਜਗਤ ਵਿਚ) ਦੋਖਾਂ ਦੇ ਨਾਸ਼ ਕਰਨ ਲਈ (ਜਿੱਥੇ ਸਿਮਰੋ) ਹਾਜ਼ਰ ਹੋ ਜਾਂਦੇ ਹਨ।

(ਸੋ) ਜਿਸਤਰ੍ਹਾਂ (ਉਨ੍ਹਾਂ ਨੇ) ਸਿੱਖ੍ਯਾ ਕਹੀ ਹੈ (ਉਸ ਨੂੰ) ਦਰੁਸਤ ਮੰਨੋ:–
'ਸਤਿਸੰਗ ਦੇ ਉਚੇ ਦਰ ਨੂੰ ਪ੍ਰਾਪਤ ਹੋਕੇ ਸਤਿਨਾਮ ਦਾ ਭਜਨ ਕਰੋ'।

ਭਾਵ–ਕਵਿ ਜੀ ਨੇ ਸਤਿਗੁਰ ਦੇ ਗਿਆਨ ਦਾਤਾ, ਧਰਮ ਦੇ ਰੱਖ੍ਯਕ, ਲੋਕ ਪ੍ਰਲੋਕ ਦੇ ਸਹਾਯਕ ਹੋਣ ਦਾ ਜਸ ਕਥਨ ਕਰਦੇ ਹੋਏ ਚੌਥੀ ਤੁਕ ਵਿਚ ਇਸ ਸ਼੍ਰੀ ਮੁਖ ਵਾਕ ਦਾ ਭਾਵ

ਕਿਹਾ ਹੈ:—ਯਥਾ 'ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥'
ਤਥਾ—'ਕਰਿ ਸਾਧ ਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ' ॥ [ਸਿਰਲ ਮਃ ੯

ਇਸ ਵਿਚ ਆਪਦੇ ਸੀਸ ਦੇਣ ਦੇ ਸਾਕੇ ਵਲ, ਭਾਈ ਮਤੀ ਰਾਮ ਭਾਈ ਦਯਾਲਾ ਵਰਗੇ ਪਰਮਹੰਸ ਪੈਦਾ ਕਰਨ ਵਲ, ਮੱਖਣ ਸ਼ਾਹ ਨੂੰ ਸਹਾਇਤਾ ਦੇਣ ਤੋਂ ਉਪਜੀ ਸਿਫਤ ਸਲਾਹ ਦਾ ਬੀ ਰੰਗ ਹੈ।

੧੦. ਇਸ਼੍ਟ ਦੇਵ—ਸ਼੍ਰੀ ਗੁਰੂ ਗੋਬਿੰਦ ਸਿੰਘ ਜੀ—ਮੰਗਲ।

ਚੌਪਈ ॥ ਵਾਰਾ ਤੁਰਕਨ ਤੇਜ ਅਪਾਰਾ। ਪਾਰਾ ਧਰਮ ਹਿੰਦ ਵਿਸਤਾਰਾ।
ਤਾਰਾ ਦਾਸ ਬਿਰਦ ਸੰਭਾਰਾਗਭਾਰਾ ਜਸ ਕਲਗ਼ੀਧਰ ਵਾਰਾ ॥ ੧੦॥

ਵਾਰਾ=ਹਟਾਉਣਾ, ਦੂਰ ਕਰਨਾ। [ਸੰਸ:, ਵਾਰਣ=ਰੋਕਣਾ, ਰੱਖਜਾ ਕਰਨੀ, ਦੂਰ ਕਰਨਾ। ਪਰੇ ਹਟਾਉਣਾ ਜਿਵੇਂ ਕਿਸੇ ਦੇ ਉੱਲਰੇ ਘਸੁੰਨ ਨੂੰ]।
ਪਾਰਾ=ਪਾਲਿਆ, ਪ੍ਰਤਿਪਾਲਾ ਕੀਤੀ।
ਬਿਸਤਾਰਾ=ਫੈਲਿਆ, ਜੋ ਦਿਨੋਂ ਦਿਨ ਘਟ ਰਿਹਾ ਸੀ ਉਸ ਦੀ ਪ੍ਰਤਿਪਾਲਾ ਕੀਤੀ ਤਾਂ ਉਹ ਫੈਲਿਆ।
ਤਾਰਾ=ਤਾਰਿਆ। ਨਿਸਤਾਰਾ ਕੀਤਾ। ਵਾਰਾ=ਵਾਲਾ, ਦਾ।

ਅਰਥ—(ਜਿਸ ਸਤਿਗੁਰ ਨੇ) ਤੁਰਕਾਂ ਦੇ ਅਪਾਰ ਤੇਜ ਨੂੰ ਦੂਰ ਕੀਤਾ, ਹਿੰਦ ਧਰਮ ਨੂੰ ਪਲਿਆ (ਤੇ ਉਸਦਾ) ਵਾਧਾ ਕੀਤਾ, (ਅਤੇ) ਦਾਸ (ਪਾਲਨ) ਬਿਰਦ ਨੂੰ ਸੰਭਾਲਿਆ ਤੇ (ਦਾਸਾਂ ਦਾ) ਨਿਸਤਾਰਾ ਕੀਤਾ, (ਉਸ) ਕਲਗ਼ੀਧਰ ਜੀ ਦਾ ਜਸ ਬਹੁਤ ਭਾਰਾ ਹੈ।

ਹੋਰ ਅਰਥ—੨ ਤੁਕ—(ਸਤ) ਧਰਮ ਨੂੰ ਪ੍ਰਤਿਪਾਲਿਆ ਤੇ ਹਿੰਦੁਸਤਾਨ ਨੂੰ (ਜੋ ਜ਼ੁਲਮ ਹੇਠ ਮੁਰਝਾ ਰਿਹਾ ਸੀ, ਲਹਿਲਹੇ ਬਿੱਛ ਵਾਂਙ) ਫੈਲਾਇਆ।
੩. ਤੁਕ—ਆਪਣਾ ਬਿਰਦ ਸੰਭਾਲ ਕੇ ਦਾਸਾਂ ਨੂੰ ਤਾਰਿਆ।

੧੧. ਇਸ਼੍ਟ ਦੇਵ—ਸ਼੍ਰੀ ਗੁਰੂ ਗ੍ਰੰਥ ਜੀ—ਮੰਗਲ।

ਹਾਨੀ ਗਨ ਬਿਘਨਹੁੰ ਸੁਖਦਾਨੀ। ਦਾਨੀ ਜਿਸਹਿ ਸਰਾਹਿੰ ਸਮਾਨੀ।
ਮਾਨੀ ਤੀਨ ਲੋਕ ਸਰਬਾਨੀ। ਬਾਨੀ ਸਿਮਰ ਸੁਮੱਤਿ ਮਹਾਨੀ ॥ ੧੧ ॥

ਗਨ=ਸਾਰੇ। ਬਿਘਨਹੁੰ=ਵਿਘਨਾਂ ਦੀ।
ਦਾਨੀ=ਦਾਨਾ ਲੋਕ, ਵਿਦ੍ਵਾਨ ਤੇ ਪੰਡਤ ਲੋਕ। [ਫਾ: ਦਾਨਾ]।
ਸਰਾਹਿੰ=ਸਲਾਹੁਤ ਕਰਦੇ ਹਨ। [ਅ:, ਸਲਾਹ=ਸਿਫਤ]।
ਸਮਾਨੀ=ਸਹਿਤ ਮਾਨ ਦੇ।
ਮਾਨੀ=ਮੰਨੀ ਗਈ, ਤਸਲੀਮ ਕੀਤੀ ਗਈ।
ਸਰਬਾਨੀ=ਸਰਬ ਤੋਂ, ਸਾਰਿਆਂ ਤੋਂ।
ਬਾਨੀ=ਬਾਣੀ। ਸੁਮੱਤਿ=ਸ੍ਰੇਸ਼ਟ ਬੁੱਧੀ। ਬੁਧੀਆਂ ਵਿਚੋਂ ਸ੍ਰੇਸ਼ਟ ਬੁੱਧੀ ਆਤਮ ਵਿਸ਼ੈਣੀ ਬੁੱਧੀ ਹੈ, ਜੋ ਇਸ ਦਾ ਭਾਵ ਹੈ।

[ਮਹਾਨੀ=ਬਹੁਤ ਵਡੀ। ਗੁਰ। ਮਹਾਨੀ+ਬਾਨੀ=ਗੁਰਬਾਣੀ।]

ਅਰਥ—(ਜੋ) ਸਾਰੇ ਵਿਘਨਾਂ ਦੀ ਨਾਸ਼ ਕਰਨ ਵਾਲੀ ਤੇ ਸੁੱਖਾਂ ਦੀ ਦਾਤੀ ਹੈ, ਦਾਨੇ (ਲੋਕ ਭੀ) ਜਿਸ ਦੀ ਸਤਿਕਾਰ ਸਹਿਤ ਸਲਾਹੁਤ ਕਰਦੇ ਹਨ, (ਜੋ) ਤਿੰਨਾਂ ਲੋਕਾਂ ਵਿਚ ਸਰਬ ਤੋਂ (ਪ੍ਰਮਾਣੀਕ) ਮੰਨੀ ਗਈ ਹੈ, ਉਸ ਗੁਰਬਾਣੀ ਦਾ ਪਾਠ ਕਰ, (ਉਹ) ਆਤਮ ਵਿਸ਼ੈਣੀ ਬੁੱਧੀ ਦੀ ਵਡੀ (ਦਾਤਾਰ) ਹੈ।

ਹੋਰ ਅਰਥ—੪ ਤੁਕ—ਮਹਾਨੀ ਬਾਣੀ ਸਿਮਰ, ਸੁਮਤਿ ਅਰਥਾਤ ਗੁਰਬਾਣੀ ਪੜ੍ਹ ਜੋ (ਤੇਰੀ) ਮਤ ਸ੍ਰੇਸ਼ਟ (ਹੋ ਜਾਵੇ)।

ਭਾਵ—ਉਪਰਲੀਆਂ ਸਾਰੀਆਂ ਸਿਫਤਾਂ ਤੋਂ ਇਥੇ ਬਾਣੀ ਦਾ ਭਾਵ ਗੁਰਬਾਣੀ ਹੈ। ਬਾਣੀ ਦਾ ਅਰਥ 'ਸਾਰਦਾ' ਭੀ ਲਾਉਂਦੇ ਹਨ, ਪਰ ਸ਼ਾਰਦਾ ਦਾ ਜ਼ਿਕਰ ਇਸ ਤੋਂ ਅਗਲੇ ਛੰਦ ਵਿਚ ਆਉਂਦਾ ਹੈ। ਮੰਗਲਾਂ ਦੇ ਇਸ ਅੰਸੂ ਵਿਚ ਇੱਕੋ ਇੱਕ ਛੰਦ ਇੱਕੋ ਇੱਕ ਸਰੂਪ ਵਾਸਤੇ ਆਯਾ ਹੈ, ਉਸ ਮੁਜਬ ਭੀ ਇਹ ਗੁਰਬਾਣੀ ਦੀ ਸਲਾਹੁਤਾ ਦਾ ਛੰਦ ਸਹੀ ਹੁੰਦਾ ਹੈ। ਕਵਿ ਜੀ ਗੁਰਬਾਣੀ ਨੂੰ ਗੁਰੂ ਰੂਪ ਮੰਨਦੇ ਹਨ ਤੇ ਮੰਗਲ ਕਈ ਵੇਰ ਕਰਦੇ ਹਨ। ਦੇਖੋ ਸ਼੍ਰੀ ਗੁ: ਨਾ: ਪ੍ਰ: ਪ੍ਰ: ਅੱਧਯਾ: ੨੪, ਯਥਾ:—ਕਬਿੱਤ—ਸਧਾ ਕੀ ਤਰੰਗਨੀ ਸੀ ਰੋਗ ਭ੍ਰਮ ਭੰਗਨੀ ਹੈ ਮਹਾਂ ਸ੍ਰੇਤ ਰੰਗਨੀ ਮਹਾਨ ਮਨ ਮਾਨੀ ਹੈ। ਕਿਧੌਂ ਯਹਿ ਹੰਸਨੀ ਸੀ ਮਾਨਸ ਵਤੰਸਨੀ ਹੈ, ਗੁਨੀਲ ਪ੍ਰਸੰਸਨੀ ਸਰਬ ਜਗ ਜਾਨੀ ਹੈ। ਕਿਧੌਂ ਚੰਦ ਚਾਂਦਨੀ ਸੀ ਮੋਹ ਘਾਮ ਮੰਦਨੀ ਹੈ, ਰਿਦੇ ਕੀ ਅਨੰਦਨੀ ਸਦੀਵ ਸੁਖਦਾਨੀ ਹੈ। ਪ੍ਰੇਮ ਪਟਰਾਨੀ ਸਜਾਨੀ, ਗਜਾਨ ਕੀ ਜਨਨਿ ਜਾਨੀ, ਗੁਨੀ ਭਨੀ ਬਾਨੀ ਤਾਂਕੀ ਗੁਰੂ ਗੁਰਬਾਨੀ ਹੈ।

੧੨. 'ਕਵਿ-ਸੰਕੇਤ' ਮਰਯਾਦਾ ਦਾ ਮੰਗਲ।

ਚੌਪਈ॥ਸਾਰਦ ਬਰਦਾ ਸੁਮਤਿ ਬਿਸਾਰਦ।ਸਾਰਦ ਚੰਦ ਬਦਨ ਤੇ ਭਾ ਰਦ।
ਪਾਰਦਬਰਨੀ ਤਨ ਦੁਤਿ ਨਾਰਦ।ਦਾਰਿਦ ਹਰਿਤਾ ਦਾਸਨਿ ਸਾਰਦ॥੧੨॥

[ਸਾਰਦ=ਸਾਰਦਾ=ਸਰਸ੍ਵਤੀ। ਬਰਦਾ=ਵਰਦਾਤੀ।
ਬਿਸਾਰਦ=ਚਤੁਰ (ਅ) ਪ੍ਰਸਿੱਧ, ਮਸ਼ਹੂਰ। [ਸੰਸ:, ਵਿਸ਼ਾਰਦ]।
ਸਾਰਦ=ਅੱਸੂ ਕੱਤੇਂ ਦੀ ਰੁੱਤ। [ਸੰਸ:, ਸ਼ਾਰਦ=ਸਰਦ ਰੁੱਤ। ਸ਼ਾਰਦੀ=ਕੱਤੇਂ ਦੀ ਪੂੰਨਿਆਂ]। ਬਦਨ=ਮੂੰਹ।
ਭਾਰਦ=ਭਾ+ਰਦ=ਸ਼ੋਭਾ ਨੂੰ ਹੱਦ ਕਰ ਦੇਂਦਾ ਹੈ। ਭਾਵ (ਚੰਦ ਦੀ) ਸ਼ੋਭਾ ਨੂੰ ਮਾਤ ਕਰਦਾ ਹੈ। [ਸੰਸ:, ਭਾ=ਸ਼ੋਭਾ+ਰਦ੍=ਕਟਣਾ।] (ਅ) ਚੰਦ ਤਾਰਿਆਂ (ਵਰਗੇ ਹਨ) [ਸੰਸ:, ਭਾ=ਤਾਰਾ+ਰਦ=ਦੰਦ*]।

*ਸੰਸ:, 'ਭਾ' ਦਾ ਅਰਥ ਹੈ:—ਚਮਕ, ਸ਼ੋਭਾ, ਚਾਨਣਾ, ਸੂਰਜ, ਕਿਰਨ, ਆਦਿ। ਇਸ ਤੋਂ 'ਭਾ' ਦਾ ਤਾਰਾ ਅਰਥ ਕਲਪਦੇ ਹਨ। ਡਿੰਗਲ ਭਾਸ਼ਾ ਵਿਚ ਭੀ 'ਭੈ'=ਤਾਰਾ ਅਰਥ ਵਿਚ ਆਇਆ ਹੈ।

ਪਾਰਦ=ਪਾਰਾ। ਪਾਰੇ ਦੇ ਰੰਗ ਤੋਂ ਚਿੱਟਾਪਨ ਤੇ ਲੁਸਲੁਸ ਕਰਨਾ ਪ੍ਰਗਟ ਹੈ।
ਬਰਨੀ=ਰੰਗ ਦੀ। ਦੁਤਿ=ਕ੍ਰਾਂਤਿ, ਖੂਬਸੂਰਤੀ।
ਨਾਰਦ=ਇੱਕ ਮੁਨੀ ਦਾ ਨਾਮ, ਜਿਸ ਦਾ ਰੰਗ ਚਿੱਟਾ ਸੀ। (ਅ) ਜੋ ਮਨੁੱਖਾਂ ਨੂੰ ਸਿੱਖਜਾ ਦੇਵੇ [ਸੰਸਃ, ਨਾਰ+ਦ=ਮਨੁੱਖਾਂ ਨੂੰ ਦੇਣ ਵਾਲਾ (ਸਿੱਖਜਾ)]। ਦਾਰਿਦ=ਦਰਿੱਦ੍।
ਸਾਰਦ=ਸ੍ਰੇਸ਼ਟਤਾ ਦੀ ਦਾਤੀ [ਸੰਸਃ, ਸਾਰ+ਦ। ਸਾਰ=ਸ੍ਰੇਸ਼ਟਤਾਈ, ਵਿੱਦਜਾ ਵਿੱਗਜਾਨ ਦਾ ਤੱਤ, ਬਲ ਬੀਰਤਾ ਆਦਿ, ਦ=ਦਾਤੀ।]

ਅਰਥ—ਚੰਗੀ ਬੁੱਧੀ ਦੇ ਵਰ ਦਾਨ ਦੇਣ ਵਿਚ ਸਰਸ੍ਵਤੀ ਪ੍ਰਸਿੱਧ ਹੈ, ਮੂੰਹ (ਜਿਸ ਦਾ ਇੰਨਾਂ ਸੁਹਣਾ ਹੈ ਕਿ) ਸਰਦ ਰੁਤ ਦੇ ਚੰਦ੍ਰਮਾ ਦੀ ਸ਼ੋਭਾ ਨੂੰ ਮਾਤ ਕਰ ਦੇਂਦਾ ਹੈ, ਰੰਗ ਜਿਸ ਦਾ ਪਾਰੇ ਵਰਗਾ (ਚਿੱਟਾ ਤੇ ਲੁਸ ਲੁਸ ਕਰਦਾ) ਹੈ (ਤੇ ਜਿਸ ਦੇ) ਤਨ ਦੀ ਦੂਤੀ ਨਾਰਦ (ਵਰਗੀ ਕੁਸ਼ਲ ਹੈ, ਜੋ) ਦਾਸਾਂ ਦੇ ਦਰਿੱਦ੍ ਦੂਰ ਕਰਨ ਵਾਲੀ ਤੇ ਸ੍ਰੇਸ਼ਟਤਾ ਦੀ ਦਾਤੀ ਹੈ।

ਹੋਰ ਅਰਥ—੨ ਤੁਕ—ਮੁਖ ਹੈ (ਜਿਸ ਦਾ) ਸਰਦ ਰੁਤ ਦੇ ਚੰਦ (ਵਾਂਙ) ਤੇ ਦੰਦ ਹਨ (ਜਿਸ ਦੇ) ਤਾਰਿਆਂ (ਵਰਗੇ ਚਿੱਟੇ ਤੇ ਚਮਕਦੇ)।

[ਬਿਨਯ]

ਦੋਹਰਾ ॥ ਕਰਿ ਸਭਿਹਿਨਿ ਪਦ ਬੰਦਨਾਂ ਧਰ ਪਰ ਧਰਿ ਕਰਿ ਸੀਸ।
ਰਚੌਂ ਕਥਾ ਸਤਿਗੁਰੂ ਕੀ ਬਿਘਨ ਹਰਹੁ ਜਗਦੀਸ਼ ॥੧੩॥
ਸ਼੍ਰੀ ਨਾਨਕ ਅੰਗਦ ਗੁਰੂ ਅਮਰ ਦਾਸ ਬਿਰਤਾਂਤ।
ਰਚਨੋ ਛੰਦ ਸੁੰਦਰ ਬਿਖੈ ਸੁਨਨੋਂ ਪਠਨੋ ਜਿਸ ਭਾਂਤਿ ॥੧੪॥
ਤੀਨ ਗੁਰੰਨਿ ਕੀ ਕਥਾ ਰਚਿ ਅਹੈ ਜਥਾ ਮਤਿ ਮੋਹਿ।
ਅਬ ਚਤੁਰਥ ਅਵਤਾਰ ਕੀ ਕਰਿਹੌਂ ਜਿਸ ਬਿਧਿ ਹੋਹਿ॥੧੫॥
ਸਭਿ ਸੰਤਨਿ ਆਗੈ ਕਰੌਂ ਬਿਨਤੀ ਗਿਨਤੀ ਛੋਰਿ।
ਛੋਰ ਕਥਾ ਹੁਇ ਅੰਤ ਲੌ ਬੈਦੌਂ ਜੁਗ ਕਰ ਜੋਰ ॥ ੧੬ ॥

ਛੰਦਬਿਖੈ=ਕਵਿਤਾ ਵਿੱਚ (ਅ) ਛੰਦਾਂ ਵਿੱਚ। ਛੋਰਿ=ਛੋੜਕੇ, ਛੱਡਕੇ।
ਛੋਰ=ਸੰਪੂਰਨ। (ਅ) ਛੋਰ=ਕਿਸੇ ਅਰਥਾਂ ਦੀ ਵਜਕਤੀ ਦੇ ਕੇਤਕਾਂ ਨੂੰ ਕਿਸੇ ਖੂਬਸੂਰਤੀ ਨਾਲ ਕਾਵਯ ਵਿੱਚ ਵਰਣਨ ਕਰਨਾ ਯਾ ਰੰਗ ਭੂਮੀ ਤੇ ਨਾਟ ਕਰਨਾ। [ਸੰਸਃ, ਸ਼ੋਰ੍ਯਜ]।

ਅਰਥ—ਧਰਤੀ ਉਤੇ ਸੀਸ ਧਰਕੇ (ਉੱਪਰ ਕਹੇ) ਸਾਰਿਆਂ ਦੇ ਚਰਣਾਂ ਉਤੇ

ਮੱਥਾ ਟੇਕਕੇ ਮੈਂ ਸ਼ਤਿਗੁਰੂ ਜੀ ਦੀ ਕਥਾ ਰਚਦਾ ਹਾਂ। (ਹੇ) ਜਗਤ ਦੇ ਮਾਲਕ (ਵਾਹਿਗੁਰੂ !) ਮੇਰੇ(ਸਾਰੇ) ਵਿਘਨਾਂ ਨੂੰ ਦੂਰ ਕਰੋ। ੧੩। ਸ਼੍ਰੀ (ਗੁਰੂ) ਨਾਨਕ (ਦੇਵ ਸ਼੍ਰੀ ਗੁਰੂ) ਅੰਗਦ (ਦੇਵ ਸ਼੍ਰੀ) ਗੁਰੂ ਅਮਰਦਾਸ (ਜੀ ਦਾ) ਬਿਰਤਾਂਤ ਸੁਹਣੀ ਕਵਿਤਾ ਵਿਚ ਜਿਸ ਪ੍ਰਕਾਰ ਮੈਂ ਸੁਣਿਆਂ ਤੇ ਪੜ੍ਹਿਆ ਸੀ ਲਿਖਿਆ ਹੈ। ੧੪। (ਸੋ) ਤਿੰਨਾਂ ਗੁਰੂ ਸਾਹਿਬਾਂ ਦੀ ਕਥਾ,ਜੇਹੀ ਕਿ ਮੇਰੀ ਮਤਿ ਹੈ, (ਉਸ ਅਨੁਸਾਰ) ਰਚਕੇ ਹੁਣ ਜਿਵੇਂ (ਚੌਥੇ) ਤਰੀਕੇ ਨਾਲ ਬਣ ਪਿਆ ਚੌਥੇ ਅਵਤਾਰ ਦੀ ਕਥਾ (ਵਰਣਨ) ਕਰਦਾ ਹਾਂ ।੧੫। (ਹੁਣ ਸਾਰੀਆਂ) ਸੋਚਾਂ ਛਡਕੇ ਸਾਰੇ ਸੰਤਾਂ ਅਗੇ ਦੋਵੇਂ ਹੱਥ ਜੋੜਕੇ ਮੱਥਾ ਟੇਕਦਾ ਤੇ ਬੇਨਤੀ ਕਰਦਾ ਹਾਂ ਕਿ ਇਹ ਅਰਸ਼ੀ ਵਜਕਤੀਆਂ ਦੀ ਕਥਾ ਅੰਤ ਤਕ ਸੰਪੂਰਣ ਹੋਵੇ ॥ ੧੬ ॥

[ਮੰਗਲ ਸਮਾਪਤ, ਚੌਥੇ ਗੁਰਾਂ ਦੀ ਕਥਾ ਦਾ ਅਰੰਭ]

ਨਰਾਜਛੰਦ॥ ਸੁ ਰਾਮਰਾਮ ਨਾਮ ਮੈਂ ਅਭੇਦਤਾ ਲਖਾਇਯੋ[1]।ਤਥਾ ਸਰੂਪ ਏਕ ਹੈ ਸੰਦੇਹ ਨਾ ਉਠਾਇਯੋ। ਮਹੀਪ ਰੂਪ ਹੋਨ ਤੇ ਸੁ[2] 'ਚੰਦ'ਸੰਗ ਭਾਖਿਯੋ। ਜਨਾਵਤਾਰ[3]ਏ ਭਏ ਤੁ'ਦਾਸ'ਨਾਮ ਆਖਿਯੋ ॥੧੭॥ ਸੋਰਠਾ॥ਭਗਤਿ ਦੇਹਿ ਅਵਤਾਰ[4]ਯਾਂਤੇ ਰਾਮ ਸੁ ਦਾਸ ਕਹਿ।ਰਾਜਾ ਰਾਮ ਉਦਾਰ ਰਾਮਚੰਦ ਕਹਿਬੋ ਬਨੈ*॥੧੮॥ਚੌਪਈ॥ਸ਼੍ਰੀਗੁਰ ਅਮਰਦਾਸਕੇ ਪਾਛੇ।ਸੋਢੀਬੰਸ ਬਿਭੂਖਨਆਛੇ। ਸਿੰਘਾਸਨ ਬੈਠੇ ਗੁਰ ਪੂਰੇ। ਮਾਯਾ ਤੇ ਅਲੇਪ ਗੁਨ ਰੂਰੇ॥੧੯॥ਗੁਰਤਾ ਰਥ ਅਰੂਢਬੋ ਕਰੇ।ਚੌਚੋ ਸੂਰਜ ਜਨੁ ਨਭ ਚਰੇ[5]। ਅਜ਼ਮਤ ਜੁਤਿ ਅਨੇਕ ਸਿਖ ਉਡੁਗਨ।ਸਭਿ ਮਹਿੰ ਸ਼ੋਭਤਿ ਪੂਰਨ ਸਸਿ ਜਨੁ[6]॥੨੦॥ਜਹਿੰ ਕਹਿੰ ਤੇ ਸੁਨਿ ਸੁਨਿ ਸਿਖ ਆਏ।—ਸ਼੍ਰੀ ਗੁਰ ਅਮਰ—ਇਹੀ ਲਖਿ ਪਾਏ। ਸ਼੍ਰੀ ਨਾਨਕ ਕੀ ਜੋਤਿ ਬਿਸਾਲਾ। ਇਨ ਮਹਿੰ ਦਿਪਤਿ[7] ਜਾਨ ਤਿਸ ਕਾਲਾ॥੨੧॥ਧਰਿ ਧਰਿ ਸਭਿਨਿ ਉਪਾਇਨ ਬੰਦੇ। ਦੇਖਿ ਸਰੂਪ ਸੁਭਾਉ ਅਨੰਦੇ। ਤ੍ਰੈ ਦਿਨ ਬਿਤੇ ਜਾਨਿ ਸਮੁਦਾਈ।ਜਹਿੰ ਸਸਕਾਰ ਗਏ ਤਿਸ ਥਾਈਂ॥੨੨॥ਸਤਿਗੁਰ ਰਾਮਦਾਸ ਹੁਇ ਖਰੇ। ਕਮਲ ਬਿਲੋਚਨ ਜਲ ਸੋਂ ਭਰੇ। ਸੰਗ ਮੋਹਰੀ ਸ਼ੋਕ

---

[1]ਰਾਮ (ਦਾਸ ਤੇ) ਰਾਮ (ਚੰਦ ਪਦਾਂ) ਵਿਚ ਸੁਹਣੀ ਅਭੇਦਤਾ ਸਮਝੋ। [2]ਉਸ ਨਾਲ। [3]ਭਗਤੀ ਦੇ ਅਵਤਾਰ। [4]ਭਗਤੀ ਨੇ ਦੇਹ ਵਿਚ ਅਵਤਾਰ ਲਿਆ। [5]ਚੜ੍ਹਿਆ। [6]ਮਾਨੋਂ ਚੰਦ੍ਰਮਾਂ (ਸ਼੍ਰੀ ਗੁਰੂ ਜੀ)। [7]ਪ੍ਰਕਾਸ਼ ਕਰ ਰਹੀ ਹੈ।

*ਕਵਿ ਦਾ ਮਤਲਬ ਇਹ ਜਾਪਦਾ ਹੈ ਕਿ 'ਦਾਸ' ਪਦ ਗੁਰੂ ਜੀ ਦੇ ਨਾਮ ਨਾਲ ਹੋਣ ਕਰਕੇ ਕੋਈ ਉਨ੍ਹਾਂ ਨੂੰ ਰਾਮਚੰਦ ਦਾ ਦਾਸ ਨਾ ਸਮਝੇ, ਓਹ ਆਪ ਪੂਰਨ ਅਵਤਾਰ ਹਨ। ਕਿਉਂਕਿ ਆਪ ਭਗਤੀ ਦਾ ਅਵਤਾਰ ਹੋਏ ਹਨ ਇਸ ਕਰਕੇ ਆਪਣੇ ਆਪ ਨੂੰ (ਰਾਮ=) ਵਜਾਪਕ ਵਾਹਿਗੁਰੂ ਦਾ ਦਾਸ ਪ੍ਰਗਟ ਕਰਦੇ ਰਹੇ ਹਨ।

ਉਪਾਵਤਿ। ਮੋਹਨ ਆਦਿਕ ਸੀਸ ਨਿਵਾਵਤਿ ॥ ੨੩ ॥ ਬ੍ਰਿਧ ਨੇ ਸਭਿ ਸੋਂ ਬਾਕ ਉਚਾਰਾ। 'ਕਹਜੋ ਗੁਰੂ ਕੋ ਕਸੋਂ ਨ ਚਿਤਾਰਾ।–ਮੇਰੋ ਸ਼ੋਕ ਨ ਕਰਹੁ ਕਦਾਈਂ। ਸਿਮਰਹੁ ਹਰਿ ਹਰਿ ਅਨੰਦ ਉਪਾਈ–॥੨੪॥ ਉਲੰਘਨਿ ਜੋਗ ਨ ਬਾਕ ਤਿਨੂੰ ਕਾ। ਧਾਂਤੇ ਕਰਹੁ ਨ ਕਬਿ ਮਿਲਿ ਸ਼ੋਕਾ'। ਸੁਨਿ ਬ੍ਰਿਧ ਕੇਰ ਉਚਿਤ ਸ਼ੁਭ ਬੈਨ॥ਰੋਕਸੋ ਜਲ ਕੋ ਨਿਜ ਨਿਜ ਨੈਨਾ॥੨੫॥ਬੀਨਿ ਬੀਨਿ ਕਰਿ ਅਸਥਿ ਸਕੇਲੇ[1]। ਸੁੰਦਰ ਬਸਤ੍ਰ ਬਿਖੈ ਸਭਿ ਮੇਲੈ। ਸੁਰਸਰਿ ਕੋ ਤਤਛਿਨ ਪਹੁੰਚਾਏ। ਸਾਵਣ ਮਲ ਤਿਨ ਸੰਗ ਸਿਧਾਏ ॥ ੨੬ ॥ ਜਗਤ ਮ੍ਰਿਜਾਦ*ਹੇਤ† ਕ੍ਰਿਤ ਸਾਰੀ। ਜਥਾ ਜੋਗ ਕੀਨਸਿ ਹਿਤ ਕਾਰੀ। ਬੈਠਹਿ ਸਕਲ ਥਾਵਲੀ ਤੀਰ। ਆਵਹਿ ਨਿਤ ਸੰਗਤਿ ਕੀ ਭੀਰ ॥ ੨੭ ॥ ਗਾਵਹਿੰ ਸ਼ਬਦ ਰਬਾਬੀ ਰਾਗ। ਜਿਨ ਕੇ ਬਿਖੈ ਪਰਮ ਬੈਰਾਗ। ਸਭਾ ਲਗਹਿ ਜਬਿ ਹੋਵਤਿ ਭੋਰ।ਆਵਹਿੰ ਸਿੱਖ ਕਰਹਿੰ ਬਹੁ ਜੋਰ[2]‡॥੨੮॥ਤਿਸੀ ਪ੍ਰਕਾਰ ਦੇਸ਼ ਨਿਤਿ ਹੋਇ।ਮਿਲਹਿੰ ਹਜ਼ਾਰਹੁ ਅਚਵਹਿੰ ਸੋਇ। ਤ੍ਰਯੋਦਸ਼ ਦਿਵਸ ਬਿਤੀਤੇ ਜਬੈ।ਭੋਜਨ ਕਰਸੋ ਅਨਿਕ ਬਿਧਿ ਤਬੈ॥੨੯॥ਗੋਇੰਦਵਾਲ ਮੇਲ ਬਹੁ ਹੋਵਾ। ਸਭਿਹਿਨਿ ਰਾਮਦਾਸ ਗੁਰ ਜੋਵਾ। ਸਕਲ ਬੋਖ ਸਾਧੂ ਸਮੁਦਾਏ। ਕਰਨਿ ਅਹਾਰ ਮੇਲ ਕਰਿ ਆਏ ॥ ੩੦ ॥ ਬਖਸ਼ਿਸ਼ ਭਈ ਮੰਜੀਆਂ ਜੇਤਿਕ। ਲੈ ਅਕੋਰਕੋ ਪਹੁੰਚੇ ਤੇਤਿਕ।ਸ਼੍ਰੀਗੁਰ ਰਾਮਦਾਸ ਕੇਆਗੇ।ਅਰਪਿਅਰਪਿ ਕਰਿ ਪਾਇਨ[3]ਲਾਗੇ ॥ ੩੧ ॥ ਜਿਸ ਕੋ ਆਪ ਗਏ ਕਰਿ ਟੀਕਾ। ਕੌਨ ਹਟਾਇ ਸਕੈ ਤਿਨ ਲੀਕਾ[4]। ਮੋਹਨ ਅਪਰ ਮੋਹਰੀ ਦੁਵਾ।ਤਿਨ ਦਿਸ਼ ਦੇਖਿ ਦੀਨ-ਮਨ ਹੁਵਾ[5]॥੩੨॥ ਅਪਰ ਸਥੈਧਿਨਿ ਕੀ ਲਖਿ ਚਾਲੀ।ਮਨੁ ਜਿਨ ਕੇ ਖਟ-ਪਟੀ ਬਿਸਾਲੀ। ਸ਼੍ਰੀ ਗੁਰ ਰਾਮਦਾਸ ਮਹਾਂਰਾਜਾ॥ ਮਹਦ ਬਿਲੋਚਨ ਲਾਜ

---

[1]ਚੁਣ ਚੁਣ ਕੇ ਫੁੱਲ ਇਕੱਠੇ ਕੀਤੇ। [2]ਜੋੜ ਮੇਲ। [3]ਚਰਨੀਂ। [4]ਮਿਰਯਾਦਾ। [5]ਦੇਖਿਆ (ਸ਼੍ਰੀ ਗੁਰੂ ਜੀ ਨੇ) ਕਿ ਦੁਖੀ ਮਨ ਹੋਇਆ ਹੈ (ਬਾਬੇ ਮੋਹਨ ਤੇ ਬਾਬੇ ਮੋਹਰੀ ਜੀ ਦਾ)।

*ਦੂਸਰੀ ਪਾਤਸ਼ਾਹੀ ਨੇ ਅਪਨੀ ਜਗਤ ਮਿਰਯਾਦਾ ਬੰਦ ਕੀਤੀ ਸੀ, ਦੇਖੋ ਰਾਸ ੧ ਅੰਸੂ ੨੮ ਅੰਕ ੧੧ ਤੋਂ ਅੱਗੇ–'ਜਗ ਅਰ ਕੁਲ ਕੇ ਜਿਤਕ ਅਚਾਰੇ। ਹਮਰੇ ਹੇਤ ਨਹੀਂ ਕੁਛ ਕਰਨਾ। ਕੀਰਤ ਪਠਿ ਸੁਨਿ ਨਾਮ ਸਿਮਰਨਾ'। ਇਹ ਕਦੇ ਹੋ ਨਹੀਂ ਸਕਦਾ ਕਿ ਹੁਣ ਤੀਸਰੀ ਪਾਤਸ਼ਾਹੀ ਵੇਲੇ ਮਿਰਯਾਦਾ ਬਦਲੀ ਗਈ ਹੋਵੇ। ਗੁਰਮਤ ਜੋ ਗੁਰੂ ਅੰਗਦ ਜੀ ਨੇ ਥਾਪੀ, ਗੁਰੂ ਅਮਰਦਾਸ ਜੀ ਦੇ ਸਮੇਂ ਉਸੇ ਤੇ ਚਲਣਾ ਹੀ ਗੁਰਸਿੱਖੀ ਸੀ। ਤੀਸਰੇ ਸਤਿਗੁਰਾਂ ਦੀ ਬਾਣੀ ਇਨ੍ਹੀਂ ਕਰਮਾਂ ਨੂੰ ਮਨ੍ਹੇਂ ਕਰਦੀ ਹੈ। †ਪਾਃ–ਹੋਰਿ। ‡ਪਾਃ–ਜੋੜਿ।

ਜਹਾਜਾ[1]॥ ੩੩॥ ਬਹੁ ਕੋਮਲ ਜਿਨ ਸਰਲ ਸੁਭਾਊ। ਨਹਿ ਪਿਖਿ ਸਕੈਂ ਭੰਗ ਮਨ ਕਾਊ[2]।ਰਿਦੈ ਬਿਚਾਰਹਿਂ ਅਨਿਕ ਉਪਾਊ।–ਕਿਮਹਮ ਕਰਹਿਂ? ਨ ਦੇਖਿ ਸਕਾਊ[3]–॥ ੪੩॥ ਅਪਰ ਬਾਰਤਾ ਅਨਬਨ ਜਾਨੀ। ਭਏ ਪ੍ਰਵੇਸ਼ ਸਦਨ ਗੁਨ ਖਾਨੀ।ਰਹੇ ਇਕਾਂਕੀ ਬੈਠਿ ਗੁਸਾਈਂ।ਅੰਤਰ ਬ੍ਰਿਤੀ ਰਹੇ*ਸੁਖ ਪਾਈ॥੪੫॥ਵਹਿਰ ਨਿਕਸ ਕਰਿ ਨਾਹਿਂਨਬੈਠਹਿਂ।ਸਿਖ ਸੰਗਤ ਜਹਿਂਸਕਲ ਇਕੈਠਹਿ[4]। ਸ਼੍ਰੀਗੁਰ ਅਮਰਦਾਸ ਪਦ ਪ੍ਰੇਮ। ਉਮਗਹਿ ਰਿਦਾ ਬਹੈ ਸਭਿ ਨੇਮ[5]॥੪੬॥ਜਹਿਂ ਬੈਠੇ ਤਹਿਂਬੈਠੇਰਹੈਂ।ਜਿਤ ਦੇਖਤਿ ਤਿਤ ਦਿਸ਼ ਕੋ ਲਹੈਂ[6]† । ਠਾਂਢੇ ਰਹਹਿਂ ਕਿ ਪੌਢਹਿਂ ਕਬੈ। ਕਿਤਿਕ ਕਾਲ ਥਿਰਤਾ ਗਹਿਂ[7]‡ ਤਬੈ॥ ੪੭॥ਪ੍ਰਿਥੀਆ, ਮਹਾਦੇਵ, ਸ਼੍ਰੀ ਅਰਜਨ। ਬੰਦਹਿਂ ਚਰਨ ਬੁਲਾਵਹਿਂ ਤਿਸ ਛਿਨ।ਦੇ ਧੀਰਜ ਤਿਨ ਬੋਲਹਿਂ ਥੋਰਾ।ਬੈਠੇ ਰਹੈਂ, ਪਰਹਿਂ,ਇਕ ਠੌਰਾ॥੪੮॥ ਮਤਿ ਗਤਿ ਭਈ ਅਪਰ ਬਿਧ ਸਾਰੀ[8]। ਰਹੈਂ ਇਕਾਂਕੀ ਬਿਨਾਂ ਚਿਨਾਰੀ। ਕਬਹਿ ਪ੍ਰੇਮ ਕੋ ਬਹੈ ਪ੍ਰਵਾਹੂ।ਬਾਨੀ ਰਚਹਿਂ ਗੁਰੂ§ਛਿਨ ਤਾਂਹੂ॥੪੯॥ ਬਿਚ ਰਾਗਨ ਕੇ ਸ਼ਬਦ ਬਨਾਵਹਿਂ।ਮਧੁਰ ਮਧੁਰ ਮੁਖਤੇ ਧੁਨਗਾਵਹਿਂ।ਵਹਿਰ ਭਯੋ ਸਿੱਖਨ ਮਹਿਂਰੌਰਾ।'ਗੁਰੂ ਨ ਆਇਂ ਵਹਿਰਕੀਠੌਰਾ'[9]॥੫੦॥ਸਚਨਿਸਚ ਮਾਨ-ਕਚੰਦ ਜੋਇ। ਛੱਲੇਵਾਸੀ ਸਿਖ ਸਭਿਕੋਇ। ਸਾਵਣਮੱਲ ਅਰੁ ਮਾਈਦਾਸ। ਗੋਗੋਬੱਸੀ ਖੱਤਰੀ ਦਾਸ॥੫੧॥ਮਥੋਮੁਰਾਰੀਇਹਚਲਿਆਏ।ਫਿਰਨਾਕਟਾਰਾ ਸਿਖ ਸਮੁਦਾਏ। ਖੇਡਾ ਸੁਇਰੀ ਦਿਜਬਰ ਤਹਾਂ। ਬੇਨੀਪੰਛਿਤ ਪ੍ਰੇਮੀ ਮਹਾਂ ॥੫੨॥ਆਦਿ ਹਿੰਦਾਲ[10]ਵਹਿਰਕੇ ਸਾਰੇ।ਬਾਸੇ[11]ਗੋਇੰਦਵਾਲ ਮਝਾਰੇ।ਮੋਹਨ ਅਪਰ ਮੋਹਰੀ ਦੋਊ। ਸਹਤ ਪੁੱਤ੍ਰ ਕੇ ਥਿਤ ਹ੍ਵੈ ਸੋਊ ॥੫੩॥ ਸਾਹਿਬ ਬੁੱਢਾ ਆਦਿ ਜਿ ਔਰ। ਬੈਠਹਿਂ ਸਕਲ ਬਾਵਲੀ ਠੌਰ।ਚਿੰਤਮਾਨ ਚਿਤਮਹਿਂ ਅਤਿ ਸਾਰੇ।–ਗੁਰੂ ਨ ਆਵਹਿਂ ਵਾਹਰਿ ਦ੍ਵਾਰੇ॥੫੪॥ਇਹ ਕਜਾ ਤਿਨਹੁੰ ਰਿਦੈ ਮੈਂ ਠਾਨੀ। ਬੈਠਹਿਂ ਬੀਚ ਨ ਦਰਸ਼ਨ ਦਾਨੀ[11]–।ਪ੍ਰੇਰਨ ਕਰਨੋ ਬ੍ਰਿੱਧ ਕੋ ਸਭ

[1]ਭਾਵ, ਜਿਨ੍ਹਾਂ ਦੇ ਨੇਤ੍ਰ ਬੜੇ ਹੀ ਸ਼ਰਮ ਵਾਲੇ ਹਨ। [2]ਕਿਸੇ ਦਾ ਮਨ ਉਦਾਸ ਨਹੀਂ ਦੇਖ ਸਕਦੇ। [3](ਇਹ) ਸਾਨੂੰ ਦੇਖ ਨਹੀਂ ਸਕਦੇ। (ਅ) ਕਿਸਤਰ੍ਹਾਂ ਕਰੀਏ (ਇਨ੍ਹਾਂ ਦਾ ਦੁਖ) ਅਸੀਂ ਦੇਖ ਨਹੀਂ ਸਕਦੇ। [4]ਇਕੱਠੀ ਹੋਵੇ। [5]ਰੁੜ੍ਹ ਜਾਏ ਸਭ ਨੇਮ ਭਾਵ,ਸ਼੍ਰੀ ਗੁਰੂ ਜੀ ਵੈਰਾਗਵਾਨ ਹੋ ਹੋ ਜਾਣ। [6]ਦੇਖਦੇ ਰਹਿਣ। [7]ਟਿਕਕੇ (ਬੈਠ ਜਾਣ)। [8]ਬੁੱਧੀ ਦੀ ਸਾਰੀ ਗਤੀ ਹੋਰ ਬਿਧੀ ਦੀ ਹੋ ਗਈ। [9]ਨਾਮ ਹੈ ਸਿਖ ਦਾ ਜਿਸਦੀ ਸੰਪ੍ਰਦਾ ਪਿੱਛੋਂ ਗੁਰ ਘਰ ਨਾਲ ਵਿਗੜੀ ਸੀ। [10](ਤੇ ਜੋ) ਵੱਸਦੇ ਸਨ। [11]ਦਰਸ਼ਨ ਨਹੀਂ ਦੇਂਦੇ। *ਪਾਃ–ਭਏ।

†ਪਾਃ–ਦੇਖਤ ਰਹੈਂ। ‡ਪਾਃ–ਲਹਿ। §ਪਾਃ–ਰਚਨ ਲਗਹਿ।

ਹੂੰ। 'ਆਨਹੁ ਵਹਿਰ ਜਾਹੁ ਤੁਮ ਅਬਿਹੂੰ' ॥ ੪੫ ॥ ਬ੍ਰਿਧ ਨੇ ਭਨਜੋ ਬਾਕ 'ਸੁਨਿ ਲੀਜੈ।ਅਨਬਨ ਮੋਰੋ ਗਮਨ ਜਨੀਜੈ। ਮੋਹਨ ਕੋ ਸੁਭਾਉ ਮਸਤਾਨੋ। ਹਾਨਲਾਭ ਬਹੁਕਹਿਬੇ*ਜਾਨੇ'॥੪੬॥ਧਾਂਤੇਸਤਿਗੁਰ ਸੁਤਲਘੁਜਾਵੈ।ਸੁਮਤਿ ਮੋਹਰੀ ਕਹਿ ਤਿਨ ਲਜਾਵੈ। ਮੈਂ ਭੀ ਸੰਗ ਕਰੌਂ ਇਨ ਕੇਰਾ। ਮਾਨੌਂ ਸੰਗਤਿ ਬਾਕ ਭਲੇਰਾ' ॥ ੪੭ ॥ ਸਭਿਨਿ ਮੋਹਰੀ ਸੌਂ ਜਬਿ ਕਹਜੋ ।–ਆਵਹਿੰ ਮੋਹ ਗਏ ਭੇ–ਲਹਜੋ[2]। ਕੁਛਕ ਸਿੱਖ ਅਰੁ ਬ੍ਰਿਧ ਕੋ ਲੈਕੈ । ਗੁਰ ਸਮੀਪ ਪਹੁੰਚੇ ਹਿਤ ਕੈਕੈ॥੪੮॥ਅੰਤਰ ਬੈਠੇ ਜਾਇ ਨਿਹਾਰੇ।ਅਪਰ ਸੁਭਾਉ ਜਿਨਹੁੰ ਉਰ ਧਾਰੇ। ਪਿਖੇ ਸਕਲ ਉਠਿ ਕਰਿ ਸਨਮਾਨੇ। ਮਿਲੇ ਪਰਸਪਰ ਬੰਦਨ ਠਾਨੇ ॥੪੯॥ਬਾਕ ਮੋਹਰੀ ਤਦਹਿਉਚਾਰੇ।'ਤੁਮਕਿਮ ਬੈਠੇ ਸਦਨ ਮਝਾਰੇ?।ਸਤਿ-ਗੁਰ ਪਿਤ ਨੈ[3]ਨਿਜ ਅਸਥਾਨ । ਤੁਮਹੁ ਬਿਠਾਇਸੁ ਕਰਿ ਸਨਮਾਨ॥੫੦॥ ਜਿਮ ਸਿਖ ਸੰਗਤਿ ਭਿਨਹੁੰ ਉਧਾਰੇ । ਤਿਮ ਤੁਮ ਕਰਹੁ ਬੈਠਿ ਇਹੁ ਕਾਰੇ। ਸਭਿਹਿਨਿ ਮਹਿੰ ਬੈਠਹੁ ਹਰਖਾਵਹੁ।ਉਪਦੇਸ਼ਹੁ ਸਤਿਨਾਮ ਜਪਾਵਹੁ॥੫੧॥ ਜਿਮ ਗੁਰ ਕਹਜੋ ਬਾਕ ਤਿਮ ਮਾਨਹੁੰ । ਸਤਿਸੰਗਤ ਮਤਿ ਇਮਿ ਪਹਿਚਾ-ਨਹੁ।ਹਮ ਤੁਮ ਸਭਿ ਕਹੁ ਧਰਮ ਇਹੀ ਹੈ।ਗੁਰ ਆਗਯਾ ਸਿਰ ਧਰਨ ਸਹੀ ਹੈ' ॥੫੨॥ ਸੁਨਿ ਗੁਰ ਰਾਮਦਾਸ ਇਨ ਬੈਨਾ[4]।ਪਰਮ ਪ੍ਰੇਮ ਤੇ ਜਲ ਭਰਿ ਨੈਨਾ । 'ਤੁਮ ਗੁਰ ਸੁਤ ਅਰੁ ਗੁਰ ਸਿਖ ਸਾਰੇ । ਮੈਂ ਨਿਤ ਹੌਂ ਅਨੁਸਾਰਿ ਤੁਮਾਰੇ॥੫੩॥ਸਾਦਰ ਬਚਨ ਮਾਨਿਬੋ ਮੋਹਿ"†। ਮੋ ਕਹੁ ਮਹਾਂ ਧਰਮ ਇਹੁ ਹੋਹਿ'।ਅਸ ਕਹਿ ਨਿਕਸੇ ਬਾਹਰਿ ਆਏ। ਬੈਠਿ ਸਭਾ ਮਹਿੰ ਸ਼ੋਭ ਬਢਾਏ। ੫੪॥ਜਿਮ ਉਡੁਗਨ ਮੰਡਲ ਮਹਿੰ[6] ਆਇ।ਪੂਰਨ ਚੰਦ ਮਨਿੰਦ ਸੁਹਾਇ[7]। ਕਿਧੌਂ ਬਿਮਨ[8]ਸੈਨਾ ਕੇ ਮਾਂਹਿ । ਮਹਿਪਾਲਕ ਆਯਹੁ‡ਚਿਤ ਚਾਹਿ॥੫੫॥ ਸਭਿਨਿ ਖਰੇ ਹੁਇ ਬੰਦਨ ਕੀਨਿ।ਅਰਪਿਉਪਾਇਨ ਸਗਰੀ ਦੀਨਿ। ਕਰਿ ਦਰਸ਼ਨ ਉਰ ਹਰਖੇ ਸਬੈ । ਮਿਲਜੋ ਪ੍ਰਾਤਿ ਰਵਿ ਕਮਲਨ[9]ਅਬੈ ॥ ੫੬ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸ਼੍ਰੀ ਗੁਰੂ ਰਾਮਦਾਸ' ਪ੍ਰਸੰਗ ਬਰਨਨੰ ਨਾਮ ਪ੍ਰਥਮੋ ਅੰਸੂ ॥ ੧ ॥

---

[1]ਭਾਵ ਵਧ ਘਟ ਗਲ ਕਰ ਦੇਂਦਾ ਹੈ। [2]ਮੇਰੇ ਗਿਆਂ ਤੇ ਆਵਨਗੇ (ਇਹ) ਜਾਣਿਆ । [3]ਸ਼੍ਰੀ ਗੁਰੂ ਅਮਰਦਾਸ ਜੀ ਨੇ। [4]ਇਨ੍ਹਾਂ ਦੇ ਬਚਨ। [5](ਤੁਹਾਡਾ) ਬਚਨ ਮੇਰੇ ਲਈ ਆਦਰ ਨਾਲ ਮੰਨਣਾ। [6]ਤਾਰਿਆਂ ਦੇ ਮੰਡਲ ਵਿਚ। [7]ਪੂਰਨਮਾਸ਼ੀ ਦੇ ਚੰਦ੍ਰਮਾਂ ਸਮਾਨ ਸ਼ੋਭੇ (ਗੁਰੂ ਜੀ)। [8]ਉਦਾਸ। [9]ਸਵੇਰ ਦਾ ਸੂਰਜ ਕਮਲਾਂ ਨੂੰ। *ਪਾ:–ਕੀ ਬਾਤ ਨ ।

†ਪਾ:–ਸੋਇ। ‡ਪਾ:–ਆਯਸ।

੨. [ਗੁਰ ਰਾਮਦਾਸ ਸਤੋਂਕ। ਸਿੱਧਾਂ ਨਾਲ ਚਰਚਾ]

ਦੋਹਰਾ॥ ਸਿੰਘਾਸਨ ਸੰਤੋਖ ਪਰ ਸੱਤਮ ਛਤਰ ਅਭਿਰਾਮ। ਸੱਤਮਨਾਮ ਝੰਡਾ ਝੁਲਤਿ ਰਾਜਤਿ ਸਤਿਗੁਰ ਰਾਮ[1]॥੧॥ ਲਛਮੀ ਭਗਤਿ ਬਿਸਾਲ ਤੇ ਗਯਾਨ ਮੁਕਟ ਦ੍ਰੁਤਿ ਧਾਮ[2]। ਪੂਰਨ ਸਿਖ ਸ਼ੁਭ ਮਤਿ ਸਚਿਵ ਰਾਜਤਿ ਸਤਿਗੁਰ ਰਾਮ[3]॥੨॥ ਮੈਤ੍ਰੀ, ਧ੍ਰਿਤ, ਕਰੁਨਾ, ਖਿਮਾ, ਮੁਦਿਤਾ, ਆਠਹੁ ਜਾਮ[4]। ਸਮੈਦਨ[5] ਕੀ ਸੈਨਾ ਸਹਤ ਰਾਜਤਿ ਸਤਿਗੁਰ ਰਾਮ॥੩॥ਸਾਰਾਸਾਰ ਵਿਚਾਰ ਬਰ ਦਿਢ ਵਿਰਾਗੁ ਅਭਿਰਾਮ[6]। ਜੋਗ ਧਰਮ ਗਜ ਚਮੂੰ ਇਹੁ[7] ਰਾਜਤਿ ਸਤਿਗੁਰ ਰਾਮ॥੪॥ ਸਮ, ਦਮ,ਜੋਗ ਸੁ ਨੇਮ, ਧਮ, ਉਪਰਤਿ, ਤਤਿੱਖਨਾ ਨਾਮੁ[8]।ਸਭਿ ਤੁਰੰਗ ਕੀ ਬਾਹਿਨੀ[9], ਰਾਜਤਿ ਸਤਿਗੁਰ ਰਾਮ ॥੫॥ ਸ਼ਰਧਾ, ਸੋਚ, ਸੁ ਬੁੱਧਿ ਬਰ*,ਸਭਿ ਸ਼ੁਭ ਕਰਮ ਬਿਰਾਮ[10]।ਛੋ,ਤਪ,ਭਾਉ ਜੁ ਪੈਕਦਲ[11]†ਰਾਜਤਿ ਸਤਿਗੁਰ ਰਾਮ॥੬॥ ਪ੍ਰੇਮ ਬਲੀ ਸੈਨਾਪਤੀ[12] ਹਰਿ ਕੀਰਤਨ ਅਭਿਰਾਮ। ਦ੍ਵੰਦਭਿ ਇਹੁ ਨਿਰਭੈ ਬਜਨ ਰਾਜਤਿ ਸਤਿਗੁਰ ਰਾਮੁ ॥੭॥ ਮੋਹ ਸ਼ੱਤ੍ਰੂ ਮਨ ਦੇਸ਼ ਮਹਿੰ ਰਾਜ ਕਰਤਿ ਰਚਿ ਧਾਮ[13]। ਮਾਰਿ ਛਾਰ ਪ੍ਰਾਜੈ ਕਰਜੋ[14]ਂ ਰਾਜਤਿ ਸਤਿਗੁਰ ਰਾਮ ॥ ੮ ॥ ਕਾਮ ਕ੍ਰੋਧ ਅਰੁ ਲੋਭ ਭਟ ਬਡ ਹੈਕਾਰ ਜਿਨਿ ਨਾਮ[15]। ਹਤਿ ਸੈਨਾਪਤਿ ਮੋਹ ਕੋ[16] ਰਾਜਤਿ ਸਤਿਗੁਰਰਾਮ॥੯॥ਹਿੰਸਾ,ਮ੍ਰਿਖਾ[17],ਸੁ ਦ੍ਵੈਸ਼ਤਾ,ਆਸ਼ਾ,ਤ੍ਰਿਸ਼ਨਾਨਾਮਰਿਪੁਬਿਕਾਰ ਜਨਤਾ[18]‡ ਹਤੀ ਰਾਜਤਿ ਸਤਿਗੁਰ ਰਾਮ ॥੧੦॥ ਸੂਪਨਖਾ ਅਰੁ ਤਾਰੁਕਾ

---

[1]ਬਿਰਾਜਦੇ ਹਨ ਸਤਿਗੁਰੂ ਰਾਮਦਾਸ ਜੀ। [2]ਸ੍ਰੇਸ਼ਟ ਭਗਤੀ ਰੂਪੀ ਲਛਮੀ ਹੈ ਤੇ ਗਯਾਨ ਰੂਪੀ ਮੁਕਟ ਬਹੁ ਸੁੰਦਰ ਸ਼ੋਭ ਰਿਹਾ ਹੈ। [3]ਪੂਰੇ ਸ਼ੁਭ ਮਤਿ ਵਾਲੇ ਵਜ਼ੀਰ ਹਨ ਤੇ ਰਾਜ ਕਰਦੇ ਹਨ ਸਤਿਗੁਰੂ ਰਾਮਦਾਸ ਜੀ। [4]ਮੈਤ੍ਰੀ, ਧੀਰਜ, ਕ੍ਰਿਪਾ, ਖਿਮਾ ਤੇ ਅੱਠੇ ਹੀ ਪਹਿਰ ਦੀ ਪ੍ਰਸੰਨਤਾ। [5](ਇਨ੍ਹਾਂ) ਰਥਾਂ ਦੀ। [6]ਸਾਰ ਅਸਾਰ ਦਾ ਸ੍ਰੇਸ਼ਟ ਵਿਚਾਰ ਤੇ ਸੁਹਣਾ ਦਿਢ ਵੈਰਾਗ। [7](ਧਰਨੇ) ਯੋਗ ਧਰਮ ਜੋ ਹੈ ਸੋ ਹਾਥੀ ਸੈਨਾ ਹੈ। [8]ਜੋਗ ਦੇ ਅੰਗ:–ਸਮ ਦਮ ਨੇਮ ਆਦਿਕ। [9]ਘੋੜ ਸੈਨਾ ਹੈ। [10]ਲਗਾਤਾਰ [ਸੰਸ:, ਅਵਿਰਾਮ] (ਅ) ਸ਼ਾਂਤੀ। [11]ਛੋ, ਤਪ, ਤੇ ਪ੍ਰੇਮ ਪੈਦਲ ਫੌਜ ਹੈ। [12]ਸੈਨਾਂ ਦਾ ਵਡਾ ਅਫਸਰ। [13]ਮੋਹ ਰੂਪੀ ਸ਼ਤ੍ਰੂ (ਜੋ) ਮਨ (ਰੂਪ) ਦੇਸ਼ ਵਿਚ ਘਰ ਰਚਕੇ ਰਾਜ ਕਰ ਰਿਹਾ ਸੀ। [14]ਮਾਰਕੇ ਧੂੜੀ ਕਰ ਜਿੱਤ ਲੀਤਾ। [15]ਵਡੇ ਸੂਰਮੇਂ ਕਾਮ, ਕ੍ਰੋਧ, ਲੋਭ ਤੇ ਹੈਂਕਾਰ ਜਿਨ੍ਹਾਂ ਦੇ ਨਾਮ ਹਨ। [16]ਤੇ ਮੋਹ ਸੈਨਾਪਤੀ ਸਮੇਤ ਸਭ ਨੂੰ ਮਾਰਕੇ। [17]ਕ੍ਰੋਧ। [18]ਵਿਕਾਰਾਂ ਦੇ ਪੈਦਾ ਕਰਨ ਵਾਲੀ (ਸੈਨਾਂ)।

*ਪਾ:–ਥਿਰ।

†ਪਾ:–ਭਵ ਪਦਾਂਤ ਚਤੁਰੰਗ ਦਲ।

‡ਪਾ:–ਸੈਨਾ।

ਜਿਮ ਹਤਿ ਰਾਜਾ ਰਾਮ[1]। ਹੈਤਾ ਮਮਤਾ ਤਿਮ ਹਤੀ* ਰਾਜਤਿ ਸਤਿਗੁਰ ਰਾਮ ॥੧੧॥ ਮਤਸਰ, ਕਪਟ, ਅਸੂਯਤਾ[2] ਤੀਨ ਬਾਸ਼ਨਾ ਨਾਮੁ[3]। ਨਿੰਦਾ ਜੁਤ ਹਤਿ ਸਭਿਨਿ ਕੋ ਰਾਜਤਿ ਸਤਿਗੁਰ ਰਾਮ ॥ ੧੨ ॥ ਨਹਿੰ ਨਾਨਾ[4], ਅੱਦ੍ਵੈਤ ਹੈ, ਸਚਿਦਾਨੰਦ ਸੁ ਨਾਮ। ਫੇਰਿ ਦੁਹਾਈ[5] ਸਭਿਨਿ ਪਰਿ ਰਾਜਤਿ ਸਤਿਗੁਰ ਰਾਮ॥੧੩॥ਜਨ[6] ਪਰਜਾ ਪਾਲਨ ਕਰਹਿੰ,ਚੋਰ ਬਿਕਾਰਨ ਗ੍ਰਾਮ[7]। ਕਰਿ ਸਭਿ ਕੋ ਨਿਰਮੂਲਤਾ[8] ਰਾਜਤਿ ਸਤਿਗੁਰ ਰਾਮ ॥ ੧੪ ॥ ਸਰਲ, ਸੁਸ਼ੀਲ, ਉਦਾਰ ਉਰਿ, ਦਾਨ, ਮਾਨ[9],ਸ਼ੁਭ ਕਾਮ। ਇੱਤਮਾਦਿਕ ਨਿਤਿ ਸੰਗ ਰਹਿੰ ਰਾਜਤਿ ਸਤਿਗੁਰ ਰਾਮ ॥੧੫॥ ਹੁਕਮ ਫਿਰਹਿ ਸਭਿ ਦੇਸ਼ ਪਰਿ ਸਤਿਸੰਗਤਿ ਸ਼ੁਤਿ ਨਾਮ[10]। ਅਤਿ ਪ੍ਰਤਾਪ ਨਿਤਪ੍ਰਤਿ ਬਧਤਿ ਰਾਜਤਿ ਸਤਿਗੁਰ ਰਾਮੰ॥੧੬॥ਜੋਗ,ਛੇਮ[11] ਦਾਤਾ ਮਹਾਂ ਨਿਜ ਦਾਸਨ ਅਭਿਰਾਮੁ। ਪਰਉਪਕਾਰੀ, ਸੁਜਸ ਜੁਤਿ,ਰਾਜਤਿ ਸਤਿਗੁਰ ਰਾਮ॥੧੭॥ ਸਦਗੁਨ ਕੋ ਸੁਰਭਿਖ[12] ਕਰਨੋ ਜਹਿੰ ਕਹਿੰ ਇਨ ਕੋ ਨਾਮ[13] ।ਅਵਗੁਨ ਕੋ ਦੁਰਭਿਖ[14] ਪਰਨੋ ਰਾਜਤਿ ਸਤਿਗੁਰ ਰਾਮ ॥ ੧੮ ॥ ਮਾਯਾ ਅਲਿਬਾਲਤਿ ਰਹਹਿ ਨਿਤ ਅਲੇਪ ਨਿਸ਼ਕਾਮ[15]। ਕਾਟਤਿ ਬੰਧਨ ਜਨੋਂ ਕੇ ਰਾਜਤਿ ਸਤਿ-ਗੁਰ ਰਾਮ ॥ ੧੯ ॥ ਜਲ ਮਹਿੰ ਰਾਖੇ ਸ਼ੁਸ਼ਕ ਪਟ, ਬਿਚ ਸੁਰਮੇ ਨਹਿੰ ਸ਼ਯਾਮ[16]।ਅਦਭੁਤ ਮਹਿਦ ਚਰਿੱਤ੍ਰ ਜਿਸੁ[17]ਰਾਜਤਿ ਸਤਿਗੁਰ ਰਾਮੁ॥੨੦॥ ਪਠਹਿ ਜੁਤ† ਬੀਸੀ ਦੋਹਿਰੇ ਨਿਤਾ ਪ੍ਰਤੀ‡ ਕਰਿ ਨੇਮੁ ਮਨ। ਬਾਂਛਤਿ ਫਲ ਦੇਤਿ ਗੁਰ ਸੁਤ ਬਿਤ ਆਦਿਕ ਛੇਮ॥੨੧॥ਚੌਪਈ॥ਸਭਿ ਸੰਗਤਿ ਮਹਿੰ ਬੈਠਿ

---

[1]ਸੁਪਨਖਾ ਤੇ ਤਾਰਿਕਾਂ ਜਿਵੇਂ ਨਾਸ਼ ਕੀਤੀਆਂ ਸਨ ਰਾਜੇ ਰਾਮਚੰਦ੍ਰ ਜੀ ਨੇ। [2]ਈਰਖਾ। [3]ਵਾਸ਼ਨਾ ਤ੍ਰੈ ਹਨ:—੧. ਦੇਹ ਵਾਸ਼ਨਾ, ੨. ਸ਼ਾਸਤ੍ਰ ਵਾਸ਼ਨਾ, ੩. ਲੋਕ ਵਾਸ਼ਨਾ। ਤ੍ਰੈ ਈਸ਼ਣਾ ਹਨ:—ਸੁਤ,ਬਿਤ,ਨਾਰ। [4]ਨਾਨਾਪਨ ਨਹੀਂ ਹੈ। [5]ਪਰਮਾਤਮਾਂ ਦੇ ਨਾਮ ਦੀ ਦੁਹਾਈ ਫੇਰਕੇ। [6]ਦਾਸਾਂ ਰੂਪੀ। [7]ਵਿਕਾਰ ਸਮੂਹ। [8]ਨਾਸ਼ ਕਰਕੇ। [9]ਆਦਰ। [10]ਸਤਿਸੰਗਤ ਜੋ ਨਾਮ ਸੁਣਦੀ ਹੈ ਮਾਨੋਂ (ਇਹ) ਹੁਕਮ ਫਿਰਦਾ ਹੈ। [11]ਅਪ੍ਰਾਪਤ ਦੀ ਪ੍ਰਾਪਤੀ, ਤੇ ਪ੍ਰਾਪਤੀ ਦੀ ਰੱਖਜਾ। [12]ਸ੍ਰੇਸ਼ਟ ਗੁਣਾਂ ਦਾ ਸੁਕਾਲ। [13]ਇਨ੍ਹਾਂ ਦੇ ਨਾਮ ਨੇ। [14]ਔਗਣਾਂ ਦਾ ਕਾਲ। [15]ਮਾਯਾ ਸਦਾ ਚੁਫੇਰ ਰਹਿੰਦੀ ਹੈ (ਆਪ) ਅਸੰਗ ਤੇ ਕਾਮਨਾ ਤੋਂ ਰਹਤ (ਰਹਿੰਦੇ ਹਨ)। [16]ਜਲ ਵਿਚ ਸੁੱਕੇ ਰੱਖਣਾ ਬਸਤ੍ਰ ਨੂੰ ਤੇ ਸੁਰਮੇਂ ਵਿੱਚ ਕਾਲਕ ਨ ਲੱਗਣ ਦੇਣੀ (ਅ) ਮਨ ਰੂਪੀ ਪਟ ਨੂੰ ਪਦਾਰਥਾਂ ਰੂਪੀ ਜਲ ਵਿਚ ਤੇ ਪ੍ਰਿਥਵੀ ਰੂਪੀ ਕਾਲੋਂ ਤੋਂ। [17]ਜਿਸ ਸਤਿਗੁਰੂ ਦੇ ਭਾਵੇ ਅਚਰਜ ਚਰਿੱਤ੍ਰ ਹਨ।

*ਪਾ:—ਹਰੀ। †ਪਾ:—ਸੁ। ‡ਪਾ:—ਪ੍ਰਾਤ।

ਸੁਹਾਵਤਿ।ਜਿਮਿ ਮੁਨਿ ਮਹਿੰ ਰਘੁਬਰ ਛਬਿ ਪਾਵਤਿ। ਉਪਦੇਸ਼ਹਿੰ ਸਿੱਖਨ ਸੁਖ ਇਸ਼ਟ[1]। ਰਾਮ ਸਭਾ ਮਹਿੰ ਜਥਾ ਬਸ਼ਿਸ਼ਟ ॥ ੨੨ ॥ਸੰਤ ਬਿਲੋਕਤਿ ਅਨੰਦਬਿਲੇਦ।ਬ੍ਰਿੰਦ ਚਕੋਰ ਮਨਿੰਦ ਸ਼ ਚੰਦ।ਉਦੈਹੋਤਿ ਸੂਰਜ।ਜਿਮਆਵੈ। ਕਮਲ ਬਦਨ ਸਿੱਖਨ ਬਿਗਸਾਵੈਂ॥੨੩॥ਦਾਸਨ ਰਿਦੈ ਦੀਪਸਮ ਥਿਰੈਂ[2]*। ਆਤਮ ਰਤਨ ਪਰਖਬੋ ਕਰੈਂ।ਕ੍ਰਿਪਾ ਦ੍ਰਿਸ਼ਟਿ ਜਿਸ ਮਾਥੇ ਹਾਥ। ਬਨੈ ਹੇਮੁ ਅਯੁ ਪਾਰਸ ਸਾਥ[3]॥੨੪॥ਬਾਵਨ ਚੰਦਨ ਢਿਗ ਤਰੁ ਜੈਸੇ। ਮੁਕਤਿ ਸਰੂਪ ਸਮੀਪੀ ਤੈਸੇ[4]।ਕਿਤਿਕ ਸਮਾਂ ਬੀਤਨੋ ਇਸ ਰੀਤਿ। ਸਭਿ ਤੇ ਰਹਿੰ ਉਦਾਸ ਪ੍ਰਭੁ ਪ੍ਰੀਤਿ[5] ॥੨੫॥ 'ਚਤੁਰਥ ਗੁਰੂ ਭਯੋ' ਸਿਧ ਜਾਨਜੋ[6]। ਹੋਤੁ ਪਰਖਬੇ ਆਵਨ ਠਾਨਜੋ।ਜਿਮ ਤੀਰਥਪਰ ਜਾੜੀਆਵੈਂ।ਗੁਰ ਤਨ ਸੁਨਿ[7]ਤਿਮ ਸਿਧ ਸਭਿ ਧਾਵੈਂ ॥੨੬॥–ਗੁਰ ਨਾਨਕ ਗਾਦੀ ਪਰ ਬੈਸੋ।ਪੂਰ ਕਿ ਊਰ ਲਖਹਿੰ[8] ਅਬਿ ਤੈਸੇ–। ਸਤਿਗੁਰ ਸਭਾ ਬਿਖੈ ਸਭਿ ਆਏ। ਬ੍ਰਿੰਦ 'ਅਦੇਸ ਅਦੇਸ' ਅਲਾਏ॥੨੭॥ਕੁਸ਼ਲਬੂਝ ਸ਼੍ਰੀਪ੍ਰਭੁ ਸਨਮਾਨੋ।ਨਿਕਟਿਬਿਠਾਇ ਹੇਰਿ ਹਰਖਾਨੋ।ਪਰਖਨਿ ਕਾਰਨ ਚਰਚਾ ਰੀਤਿ।ਬੋਲੇ ਜੋ ਮੁਖਿ ਸਿੱਧ ਬਿਨੀਤ[9]॥੨੮॥ 'ਸ਼੍ਰੀ ਗੁਰ ਤੁਮਰੀ ਸੰਗਤਿ ਬਿਖੈ। ਨਹਿੰ ਅਸ਼ਟਾਂਗ ਜੋਗ ਕਹੁ ਸਿਖੈਂ। ਮਨ ਥਿਰ ਹੋਹਿ ਨ ਜੋਗ ਬਿਹੀਨੋ।ਮਨ ਥਿਰ ਬਿਨਨਹਿੰ ਆਤਮ ਚੀਨੇ[10]॥੨੯॥ ਆਤਮ ਜਾਨੇ ਬਿਨਾਂ ਨ ਜੁਗਤਿ[11]।ਜੁਗਤਿਬਿਨਾਂ ਕਿਮ ਹੋਹਿ ਨ ਮੁਕਤਿ। ਮੁਕਤਿ ਬਿਨਾ ਬੰਧਨ ਮਹਿੰਰਹੈ।ਤੌ ਗੁਰ ਸਿੱਖੀ ਮਹਿੰ ਕਜਾ ਲਹੈ॥੩੦॥ਇਹ ਸ਼ੰਕਾ ਹਮਰੇ ਮਨ ਮਾਂਹੀ। ਸਿੱਖੀ ਧਰਿ† ਪੱਧਤਿ ਕੁਛ ਨਾਂਹੀ'। ਸੁਨਿ ਸ਼੍ਰੀ ਸਤਿਗੁਰ ਉੱਤਰ ਦੀਨਸਿ। 'ਜੋਗ ਆਸਰੇ ਜਿਸਕੋ ਲੀਨਸਿ[12] ॥੩੧॥ ਸੋ ਸਤਿਨਾਮ ਹਮਾਰੇ ਮਤਿ ਮੈਂਤਿਸਕੋ ਸਿਮਰਤਿ ਨਿਸ ਦਿਨ ਚਿਤ ਮੈਂ।ਪ੍ਰੇਮਾ-ਭਗਤਿ ਜਾਗ ਜਬਿ ਆਵਹਿ।ਅਪਰ ਵਸਤੁ ਮਹਿੰ ਬ੍ਰਿਤੀ ਨ ਲਾਵਹਿ॥੩੨॥

[1]ਸੁਖਦਾਈ ਤੇ ਪਿਆਰਾ ਉਪਦੇਸ਼। (ਅ) ਸੁਖਦਾਈ ਇਸ਼ਟ (ਰੂਪ ਵਾਹਿਗੁਰੂ)ਦਾ ਉਪਦੇਸ਼ ਸਿੱਖਾਂ ਨੂੰ ਦੇਂਦੇ ਹਨ। [2]ਇਸਥਿਤ ਹਨ। [3]ਜਿਕੁਰ (ਅਯ=) ਲੋਹਾ ਪਾਰਸ ਨਾਲ ਸੋਨਾ ਬਣ ਜਾਂਦਾ ਹੈ। [4]ਤਿਵੇਂ ਨੇੜੇ ਰਹਿਣ ਵਾਲੇ ਮੁਕਤ ਸਰੂਪ ਹੁੰਦੇ ਹਨ। [5]ਪ੍ਰੀਤ ਕਰਨ ਤੋਂ ਉਦਾਸ ਰਹਿਣ। [6]ਸਿੱਧਾਂ ਨੇ ਜਾਣ ਲਿਆ। [7]ਗੁਰਾਂ ਦਾ (ਨਵਾਂ) ਤਨ (ਬਦਲਿਆ)ਸੁਣਕੇ। [8]ਪੂਰਨ ਹਨ ਕਿ ਊਣੇ ? ਦੇਖੀਏ। [9]ਬੰਨਤੀ ਕਰਕੇ ਬੋਲੇ। (ਅ) ਜੋ ਮੁਖੀਏ ਸਿੱਧ ਵਿਸ਼ੇਸ਼ ਕਰ ਨੀਤੀ ਵਾਲੇ। [10]ਮਨ ਟਿਕੇ ਬਿਨਾਂ ਆਤਮਾ ਨਹੀਂ ਜਾਣੀਦਾ। [11]ਜੁੜਨਾ, ਚਿਤ ਬ੍ਰਿਤੀਆਂ ਦਾ ਨਿਰੋਧ। [12]ਜੋਗ ਨੇ ਆਸਰਾ ਜਿਸਦਾ ਲੀਤਾ ਹੈ।

*ਪਾ:–ਬਹੈ=ਜਗਮਗ ਕਰਦੇ ਹਨ। †ਪਾ:–ਪਰ, ਧਰਮ।

ਨਿਧਿ ਸਿਧਿ ਬਹੁ ਅਜ਼ਮਤਿ[1] ਦਿਖਰਾਵਤਿ*। ਨਿਜ ਕੀਰਤਿ ਜਗ ਬਿਖੈ ਬਧਾਵਤਿ†[2]।ਤਿਨਕੋ[3]ਛੋਰ ਨਾਮ ਬ੍ਰਿਤਿ ਅਟਕੀ। ਭੂਲਜਾਤਿ ਸਭਿਹੀ ਸੁਧਿ ਘਟਕੀ[4]‡ ॥ ੩੩ ॥ ਏਕ ਰੰਗ ਮਹਿੰ ਰਪਨੋ ਰਹੈਤਾ। ਬ੍ਰਿਤਿ ਇਸ਼ਥਿਰਤਾ ਜਬਹਿ ਲਹੈਤਾ।ਪ੍ਰਭੁਕੀਕ੍ਰਿਪਾ ਹੋਇ ਤਤਕਾਲਾ। ਹੁਇ ਆਵੈ ਤਬ ਗਯਾਨ ਸੁਖਾਲਾ ॥ ੩੪ ॥ਆਤਮ ਗਯਾਨ ਅਚਲ ਜਬਿ ਪਾਵਹਿ।ਰਜੁ ਮਹਿੰ ਸਰਪ[5] ਜਗਤ ਲਖਿ ਪਾਵਹਿ। ਮ੍ਰਿਗ ਤ੍ਰਿਸ਼ਨਾ ਕੋ ਨੀਕੇ ਜਾਨੀ[6]। ਨਹਿੰ ਦੌਰਹਿ ਮ੍ਰਿਗ ਮਨ ਹਿਤ ਪਾਨੀ[7]॥੩੫॥ਭਾਵਾਭਾਵਾ ਬਿਲਾਵਹਿ ਸਾਰੋ[8]। ਨਿਜ ਸਰੂਪ ਹੀ ਲਖਹਿ ਪਸਾਰੋ। ਐਸੇ ਪ੍ਰੇਮ ਭਗਤਿ ਮਹਿੰ ਹਮਰੇ। ਇਕ ਚਿਤ ਸੱਤਨਾਮ ਕੋ ਸਿਮਰੇ॥੩੬॥ਪ੍ਰੇਮ ਬਹੀਨ ਜਿ ਸਾਧਨ ਮੁਕਤਿ। ਨਿਸ਼ਫਲ ਹੋਤਿ ਸੰਤ ਕੀ ਉਕਤਿ[9]।ਬਿਨਾਂ ਪ੍ਰੇਮ ਕਰਿ ਘਾਲ ਬਿਸਾਲਾ[10]। ਪ੍ਰੇਮ ਕਰਹਿ ਫਲ ਲਹਿ ਤਤਕਾਲਾ॥੩੭॥ਤੁਮਰੋ ਮਤ ਜੋ ਕਸ਼ਟ ਜੋਗੁ ਕੋ।ਕਲ ਮਹਿੰ ਹੋਹਿ ਨ, ਲਹੈ ਰੋਗੁ ਕੋ। ਜੇ ਪੂਰਨਿ ਗੁਰ ਤੇ ਸਿੱਧ ਕਰੈ[11]।ਅਨਿਕ ਜਤਨ ਤੇ ਮਨ ਕੋ ਥਿਰੈ॥੩੮॥ਪੁਨ ਸਿੱਧਾਂ[12] ਜਬਿ ਆਇੰ ਅਗਾਰੀ। ਤਿਨ ਮਹੁੰ ਬਿਰਮਹੁ ਮਨ ਹਿਤਕਾਰੀ[13]। ਤਬਿਜਗਮਹਿੰ ਦਿਖਰਾਵਨ ਚਾਹੋ।-ਨਰਬਹੁਪੁਜਹਿੰ-ਰਿਦਾ ਉਮਾਹੋ॥੩੯॥ਸਿੱਧਾਂ ਮਹੁੰ ਫਸਿਕੈ ਤਜਿ ਰਸਕੋ[14]। ਜਗਤ ਬਾਸ਼ਨਾ ਚਾਹਤਿ ਜਸਕੋ।ਆਤਮ ਗਯਾਨੀਕੈ ਸਿਧਿ ਸਾਰੀ। ਹਾਥ ਜੋਰਿਕਰਿ ਥਿਰਹਿੰਅਗਾਰੀ ॥੪੦॥ ਇਨ ਕੋ ਤਜਿ ਕਰਿ ਲੈ ਰਸੁ ਗਯਾਨ। ਅਨੰਦ ਰੂਪ ਸਭਿ ਲਖਹਿ ਜਹਾਨ। ਭੇਖਿ[15]ਜੋਗਕੋ ਸਦਾਕਮਾਵੋ।ਬਿਨਾਪ੍ਰੇਮਪ੍ਰਭੁ ਕੋ ਕਿਮਪਾਵੋ?॥੪੧॥ ਮਨ ਨਹਿੰ ਜੀਤਹੁ ਇਤ ਉਤ ਧਾਵੈ। ਸਿੱਧਾਂ ਮਹਿੰ ਉਰਝਨੋ ਭਰਮਾਵੈ[16]। ਸ਼੍ਰੀ ਗੁਰ ਰਾਮਦਾਸ ਕਹਿ ਕਰਿਕੈ।ਸ਼ਬਦ ਸੁਨਾਯਹੁ ਤਿਨਹੁ ਉਚਰਿ ਕੈ॥੪੨॥

[1]ਨਿਧੀਆਂ ਸਿਧੀਆਂ ਵਾਲੇ ਬਹੁਤ ਕਰਾਮਾਤਾਂ। [2]ਵਧਾਉਂਦੇ ਹਨ। [3]ਭਾਵ ਕਰਾਮਾਤਾਂ ਨੂੰ। [4]ਰਿਦੇ ਵਿਚੋਂ ਸਭ (ਵਿਹਾਰਾਂ ਦੀ) ਸੋਝੀ। [5]ਰੱਸੀ ਵਿਚ ਸੱਪ (ਵਾਂਙ) ਭਾਵ ਮਿਥਿਆ। [6]ਚੰਗੀ ਤਰ੍ਹਾਂ ਜਾਣਕੇ। [7]ਮਨ ਰੂਪੀ ਮਿਰਗ ਪਾਣੀ ਵਾਸਤੇ। [8]"ਇਹ ਹੈ"ਤੇ"ਇਹ ਨਹੀਂ ਹੈ" (ਅ) ਕਿਸੇ ਵਿਚ ਭਾਵ (ਪਯਾਰ) ਕਿਸੇ ਵਿਚ ਨਾ ਪਯਾਰ, ਭਾਵ ਰਾਗ ਦ੍ਵੈਖ। ਇਹ ਸਭ ਦੂਰ ਹੋ ਜਾਂਦਾ ਹੈ। [9]ਪ੍ਰੇਮ ਬਿਨ ਮੁਕਤ ਦੇ ਸਾਧਨ ਨਿਸ਼ਫਲ ਹੁੰਦੇ ਹਨ (ਇਹ ਗਲ) ਸੰਤਾਂ ਦੀ ਬਾਣੀ (ਕਹਿੰਦੀ ਹੈ)। [10]ਬਹੁਤੀ ਕੀਤੀ ਕਮਾਈ (ਨਿਸ਼ਫਲ ਹੁੰਦੀ ਹੈ)। [11]ਜੇ ਪੂਰੇ ਗੁਰੂ ਤੋਂ (ਜੋਗ) ਪ੍ਰਾਪਤ ਭੀ ਕਰ ਲਵੇ। [12]ਸਿੱਧੀਆਂ। [13]ਮਨ ਭਰਮਾ ਲੈਂਦੇ ਹੋ ਉਨ੍ਹਾਂ ਵਿਚ ਪ੍ਰੇਮ ਕਰਕੇ। [14](ਨਾਮ ਦੇ)ਰਸ ਨੂੰ। [15](ਤੁਸੀਂ) ਭੇਖ (ਲੈਕੇ) ਮਦਾ ਜੋਗ ਕਮਾਉਂਦੇ ਹੋ।

*ਪਾ:-ਦਿਖਰਾਵਨ, ਦਿਖਰਾਵਹਿ। †ਪਾ:-ਬਧਾਵਨ,ਬਧਾਵਹਿੰ।

‡ਪਾ:-ਸਧ ਬਧ ਨਿਜ ਘਰ ਕੀ। ਸੁਧਿ ਸਭਿ ਨਿਜ ਘਟ ਕੀ।

ਸ੍ਰੀ ਮੁਖਵਾਕ

੧ ਓ ਸਤਿਗੁਰਪ੍ਰਸਾਦਿ ॥ ਮਹਲਾ ੪

ਰਾਗੁ ਆਸਾ ਘਰੁ ੬ ਕੇ ੩ ॥

ਹਥਿ ਕਰਿ ਤੰਤੁ ਵਜਾਵੈ ਜੋਗੀ ਬੋਬਰ ਵਾਜੈ ਬੈਨ ॥ ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੈਨ ॥ ੧ ॥ ਜੋਗੀ ਹਰਿ ਦੇਹੁ ਮਤੀ ਉਪਦੇਸੁ ॥ ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥ ੧ ॥ ਰਹਾਉ ॥ ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਖੇਲ ॥ ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥ ੨ ॥ ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ ॥ ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥ ੩ ॥ ਜੋਗੀ ਸੰਗਮ ਸਿਮ੍ਰਿਟਿ ਸਭ ਝੂਮਰੀ ਜੋ ਦੇਹੁ ਮਤੀ ਤਿਤੁ ਚੇਲ ॥ ਜਨ ਨਾਨਕ ਕੇ ਪ੍ਰਭ ਅੰਤਰ ਜਾਮੀ ਹਰਿ ਲਾਵਹੁ ਮਨੂਆ ਪੇਲ ॥ ੪ ॥ ੯ ॥ ੬੧ ॥

ਚੌਪਈ॥ ਸੁਨਨੋ ਸਬਦ ਸਤਿਗੁਰ ਤੇ ਜਬੈ।'ਸ਼੍ਰੀਨਾਨਕ' ਜਾਨਨੋ ਸਿਧ[1]ਤਬੈ। ਕਰੀ ਪਰੀਖਨਾ,ਛੋਰੀ ਗਿਨਤੀ[2]।ਹੋਇਪ੍ਰਸੰਨਭਨੀ ਮੁਖਬਿਨਤੀ॥੪੩॥ਬਿਦਾ ਭਏ ਕਹਿ ਚਲੇ 'ਅਦੇਸੁ'। ਦੇਖਤਿ ਸੰਗਤਿ ਤਹਾਂ ਅਸ਼ੇਸੁ। ਅੰਤਰ ਧਯਾਨ ਭਏ ਤਤਕਾਲਾ। ਸਭਿ ਬਿਸਮਾਏ ਪਿਖਤਿ ਬਿਸਾਲਾ॥ ੪੪ ॥ ਪ੍ਰਸ਼ਨੋਤਰ ਸੁਨਿਕਰਿ ਸਭਿ ਕਾਨਾ। ਪਾਰਬ੍ਰਹਮ ਗੁਰ ਰੂਪ ਪਛਾਨਾ। ਬੂਝੈ'ਸੰਤ ਕਹਾਂ ਤੇ ਆਏ?ਕਹਿ ਸੁਨਿ ਟਿਕੇ ਨ,ਤੁਰਤ[3]ਸਿਧਾਏ'॥੪੫॥ਸਤਿਗੁਰ ਸਰਬ ਸੁਨਾਵਨ ਕੀਨਿ।'ਇਹ ਗੋਰਖਕੋ ਪੰਥ ਪ੍ਰਬੀਨ।ਫਿਰਹਿ ਸਰਬਮਹਿ ਇੱਛਾਚਾਰੀ। ਕਰਨ ਪਰੀਖਨਾ* ਅਏ ਹਮਾਰੀ ॥੪੬॥ ਪ੍ਰਸ਼ਨੋਤਰ ਕਰਿ ਗਏ ਪਧਾਨ। ਸਿੱਧਾਂ ਢਿਗ, ਸਭਿ ਸਿਧ ਬਡ ਮਾਨ[4]'। ਇਮ ਸੁਨਿਕੈ ਸੰਗਤਿ ਹਰਿਖਾਨੀ। 'ਤੁਮਰੀ ਗਤਿ ਕਛੁ ਜਾਇ ਨ ਜਾਨੀ ॥ ੪੭ ॥ ਸਿੱਖਜਨ ਹਿਤ[5] ਨਿਜ ਰੂਪ ਧਰਨੋ ਹੈ। ਸੰਗਤਿ ਕੋ ਕੱਲਜਾਨ ਕਰਨੋ ਹੈ'। ਸੁਨਿ ਇਮ ਸਭਿਨਿ ਨਿਵਾਯਹੁ ਸੀਸ। 'ਤੁਮ ਸੁਖਦਾਤੇ ਹੋ ਜਗਦੀਸ਼'॥੪੮॥ ਕ੍ਰਿਪਾ ਦ੍ਰਿਸ਼ਟਿ ਸੰਗਤਿ ਪਰ ਕਰੀ। ਭਏ ਨਿਹਾਲ ਕਿਤਿਕ ਤਿਸ ਘਰੀ।ਕੋਤਿਕ ਦਨੋਸ ਬਿਤਾਵਨ ਕੀਨਿ। ਸ਼੍ਰੀ ਸਤਿਗੁਰੂ ਬਿਸਾਲ ਪ੍ਰਬੀਨ ॥੪੯॥ ਇਤਿ ਸ਼੍ਰੀ ਗੁਰ ਪਤਾਪ ਸੂਰਜ ਗ੍ਰੰਥੇ ਦੁਤਿਯ ਰਾਸੈ 'ਸਿੱਧ ਆਗਮਨ' ਪ੍ਰਸ਼ੰਗ ਬਰਨਨੰ ਨਾਮ ਦੁਤੀਓ ਅੰਸੂ ॥ ੨ ॥

---

[1]ਸ਼੍ਰੀ ਨਾਨਕ ਰੂਪ ਜਾਣਿਆਂ ਸਿੱਧਾਂ ਨੇ । [2]ਭਾਵ ਸੰਸੇ ਬਿਤੀ । [3]ਸਿਧੀਆਂ (ਜਿਨ੍ਹਾਂ) ਪਾਸ ਹਨ ਤੇ ਸਾਰੇ ਸਿੱਧ ਵਡੇ ਮਾਣੀ ਹਨ । [5]ਸਿੱਖਾਂ ਦੇ (ਤਾਰਨ)ਲਈ । *ਪਾਃ—ਪਾਰਖਾ ।

੩. [ਤਪਾ ਸਿੱਖ ਹੋਯਾ। ਸਿੱਖਾਂ ਨੂੰ ਸੇਵਾ ਦਾ ਉਪਦੇਸ਼। ਖਗ ਸੇਵਾ]।

ਦੋਹਰਾ ॥ ਰਾਮਦਾਸ ਸ਼੍ਰੀ ਸਤਿਗੁਰੂ ਰਹੈਂ ਪ੍ਰੇਮ ਗ਼ਾਲਤਾਨ। ਸੱਤਿਨਾਮ ਸਿਮਰਨ ਕਰਨਿ ਦੇ ਸਿੱਖਨ ਕਹੁ ਦਾਨ ॥ ੧ ॥ ਚੌਪਈ ॥ ਸਤਿਸੰਗਤਿ ਨਿਤਿ ਹੋਤਿ ਬਿਸਾਲਾ। ਆਵਹਿੰ, ਸਿੱਖ ਬਨਹਿੰ ਨਿਤ ਜਾਲਾ। ਜਹਿੰ ਕਹਿੰ ਨਗਰ ਗ੍ਰਾਮ ਬਡ ਛੋਟੇ। 'ਗੁਰ' 'ਗੁਰ' ਜਪਹਿੰ ਲਾਖ ਕਈ ਕੋਟੇ[1] ॥ ੨ ॥ ਸਿੱਖੀ ਕੇ ਮਾਰਗ ਸ਼ੁਭ ਪਰਿ ਹੀਂ[2]। ਅਪਰਨਿ ਕੇ ਮਤਕੋ ਪਰਹਰਿਹੀਂ। ਮਾਨੁਖ ਜਨਮ ਸਫਲਤਾ ਕਰਿਹੀਂ।ਗੁਰ ਮਹਿਮਾ ਸ਼ਰਧਾ ਤੇ ਧਰਿਹੀਂ ॥੩॥ ਦੁਸ਼ਟ ਦੇਖਿ ਕਰਿ ਦੁਖਤਿ ਬਿਸਾਲੋ।ਬਰਖਾ ਜਲਹਿ ਜਵਾਸੋ ਜਾਲੈ[3]। ਸਹਿ ਨਹਿੰ ਸਕਹਿੰ ਕਮੂਛ ਕੁਭਾਗੇ। ਮਨਹੁੰ ਚੈਦ੍ਰਿਕਾ ਬਿਰਹਨਿ ਲਾਗੈ[4]॥੪॥ ਸਿੱਖਨ ਕੀ ਅਸ ਰੀਤਿ ਨਵੀਨਾ।ਏਕ ਤਪੇ ਨੇ ਦੇਖਨਿ ਕੀਨ। ਤਰਕ ਕਰਨਕੋ ਉਮਗਜੋ ਰਹੈ[5]।'ਇਹੁ ਕਯਾ ਕੀਨਿ?'ਨਰਨਿ ਸੋਂ ਕਹੈ॥੫॥ ਬੂਝਨ ਕੋ ਕਰਿ ਪ੍ਰੀਤਿ ਬਡੇਰੀ[6]।ਆਇ ਸਭਾ ਸਤਿਗੁਰ ਕੀ ਹੇਰੀ। ਬੈਦਨ ਕਰਿ ਸਮੀਪ ਤਬਿ ਥਿਰਜੋ। ਬੈਠਾਇਵ ਗੁਰ ਆਦਰ ਕਰਜੋ॥੬॥ਪੁਨ ਬੂਝਜੋ ਕਹਿ ਦੁਸ਼ਟਨ ਦਵਨੂ।'ਕਾਰਨ ਕਵਨ ਆਪ ਆਗਵਨੂੰ'? । ਕ੍ਰਿਪਾ ਕਰਹੁ ਸਮਝਾਵਹੁ ਕਹਿਕੈ।ਹਮਪੂਰਹਿੰ ਤਿਹਚਿਤ ਮਹਿੰ ਚਹਿਕੈ[7]॥੭॥ਤਪਾ ਕਹਨਿ ਲਾਗਸਿ ਚਿਤ ਚਾਹੂ[8]। 'ਭ੍ਰਮਨ ਕਰਜੋ ਬਹੁ ਅਵਨੀ ਮਾਂਹੂ। ਸਕਲ ਮਤਨ ਕੋ ਸੰਤ ਵਿਸ਼ੇਖੋ।ਬੇਦ ਪੁਰਾਨ ਸੁਨੇ ਬਹੁ ਦੇਖੇ ॥੮॥ ਤੀਰਥ ਬ੍ਰਿੰਦਨ ਜਾਤ੍ਰਾ ਕਰੀ। ਬਹੁ ਥਲ ਜਲ ਪਾਵਨਤਾ ਧਰੀ[9]। ਸਿੱਖ ਤੁਮਾਰੇ ਬਹੁ ਅਭਿਮਾਨੀ। ਸ਼ਾਸਤ੍ਰ ਰੀਤਿ ਨ* ਜਾਨੀ ਮਾਨੀ ॥ ੯ ॥ ਬਰਨਾਸ਼੍ਰਮ ਜਗ ਮਹਿੰ ਸਮੁਦਾਏ।ਕਹਜੋ ਬੇਦ ਸਭਿ ਕੇ ਮਨ ਭਾਏ। ਤੁਮਰੇ ਸਿੱਖਨ ਨ ਜਾਨਹਿੰ ਸੋਈ। ਏ ਸ਼ੁਭ ਰੀਤਿ ਚਲਤਿ ਨਹਿੰ ਕੋਈ॥੧੦॥ਤੁਮ ਕੋ ਜਾਨਹਿੰ, ਪੂਜਨ ਠਾਨਹਿੰ। ਤੁਮਰੀ ਬਾਨੀ ਬਦਨ ਬਖਾਨਹਿੰ।ਵਾਹਿਗੁਰੂ ਕੋ ਸਿਮਰਨ ਕਰਹਿੰ।ਉਰ ਮਹਿੰ ਧਯਾਨ ਤੁਮਾਰੋ ਧਰਹਿੰ॥੧੨॥ ਤੀਰਥ ਬੇਦ ਪ੍ਰਭਾਵ ਨ ਜਾਨਜੋ। ਇਨ ਕੋ

---

[1]ਕਈ ਕ੍ਰੋੜ। [2]ਪੈਂਦੇ ਹਨ। [3]ਬਰਖਾ ਦੇ ਜਲ ਨਾਲ (ਜਿਵੇਂ) ਸਾਰਾ ਜਵਾਹਾਂ ਸੜ ਜਾਂਦਾ ਹੈ। [4]ਜਿਵੇਂ ਚਾਨਣੀ ਵਿਛੋੜੇ ਵਾਲੀ ਨੂੰ (ਦੁਖਦਾਈ) ਲਗਦੀ ਹੈ। [5]ਉੱਛਲਦਾ ਰਹਿੰਦਾ ਹੈ। [6]ਬੜੀ ਪ੍ਰੀਤ ਨਾਲ (ਲੋਗਾਂ)ਨੂੰ ਪੁਛਣਾ ਕਰਦਾ ਹੈ।[7]ਆਉਣੇ ਦਾਕਾਰਨ ਕੀਹੈ?[8]ਚਿਤ ਦੀ ਇੱਛਾ।[9]ਬਹੁਤੀ ਥਾਂ ਤੇ (ਤੀਰਥ) ਜਲ ਦੀ ਪਵਿੱਤ੍ਰਤਾ ਧਾਰਨ ਕੀਤੀ, ਭਾਵ ਤੀਰਥੀਂ ਇਸ਼ਨਾਨ ਕੀਤੇ।

*ਪਾ:—ਨਹਿ।

ਧਰਮ ਸੁਭਾਵ ਨ ਮਾਨਜੋ[1]। ਕਿਸ ਪ੍ਰਕਾਰ ਸਿੱਖਨ ਗਤਿ ਹੋਵਹਿ। ਜਨਮ ਆਪਨੋ ਨਿਸ਼ਫਲ ਖੋਵਹਿੰ'॥੧੨॥ ਸੁਨਿ ਸ਼੍ਰੀ ਰਾਮਦਾਸ ਤਬਿ ਕਹਯੋ। 'ਕੌਨ ਮਹਾਤਮ ਇਨ ਕੋ[2] ਲਹਜੋ ?। ਕਰਹਿੰ ਪ੍ਰੀਤ ਸੋਂ ਸ਼ਰਧਾ ਧਾਰਿ।ਕੌਨ ਪਾਇ ਫਲ ਅੰਤੀਵਾਰ?'॥੧੩॥ਤਪੇ ਕਹਜੋ ਕਰਿਕੈ ਬਿਸਤਾਰ।'ਤੀਰਥ ਮੱਜਨ ਫਲਦ ਉਦਾਰ[3]। ਪਾਪ ਖਾਪਤੇ ਆਪ ਸ਼ਨਾਨੇ[4]। ਕਰਹਿੰ ਅੰਤ ਕੋ ਸੁਰਗ ਪਯਾਨੇ॥੧੪॥ਅਨਿਕ ਭਾਂਤਿ ਕੇ ਸੁਖ ਤਹਿੰ ਪਾਵਹਿੰ। ਪਠਿ ਬੇਦਨ ਬ੍ਰਹਮ ਲੋਕ ਸਿਧਾਵਹਿੰ'। ਸੁਨਿ ਸ਼੍ਰੀ ਸਤਿਗੁਰ ਵਾਕ ਬਖਾਨਾ। 'ਸੁਰਗ ਭੋਗ ਸੁਖ ਲਹਜੋ* ਮਹਾਂਨਾ ॥ ੧੫ ॥ ਸਾਚ ਜਾਨਿ ਉਰ ਕਰਹੁ ਉਪਾਯਾ। ਮਹਾਂ ਕਸ਼ਟ ਤੇ ਲਿਹੁ ਤਿਨ ਪਾਯਾ[5]। ਸੋ ਸਭਿ ਸੈਤਨ ਮਿੱਥਯਾ ਜਾਨੋ।ਕਜੋਂ ਸੈਕਟ ਤਿਨ ਹਿਤ ਕਰਿ ਠਾਨੇ[6] ॥ ੧੬ ॥ ਸਤਿ ਸੰਗਤ ਸੇਵਹੁ† ਤੁਮ ਨਾਂਹੀ। ਕਜੋਂ ਸੁਖ ਤਿਨਹੁੰ ਲਖਹੁੰ' ਮਨ ਮਾਂਹੀ। ਸੱਤਜ ਵਸਤੁ ਤੁਮ ਲਖੀ ਨ ਕੈਸੇ।ਚੱਕ੍ਰਵਰਤਿ ਸੁਖ ਰੰਕ ਨ ਜੈਸੇ॥ ੧੭ ॥ ਬ੍ਰਿਥਾ[7] ਦੋਸ਼ ਮਮ ਸਿੱਖਜਨ ਦੀਨਸਿ। ਤੱਤੁ ਵਸਤੁ ਕੋ ਭੇਦ ਨ ਚੀਨਸਿ। ਸਕਲ ਜਨਮ ਤੈਂ ਕੀਨ ਬਿਤੀਤ। ਮਿਲਜੋ ਨ ਗੁਰ ਨਹਿੰ ਆਇ ਪ੍ਰਤੀਤ ॥ ੧੮ ॥ ਜੰਗਮ ਤੀਰਥ ਅਤਿ ਸਤਿਸੰਗਾ[8]। ਤਿਸ ਕੋ ਮਿਲਜੋ ਨ ਲਹਿ ਹਰਿ ਰੰਗ।ਉਰ ਮਹਿੰ ਗਰਬ ਧਰਜੋ ਦਿਢ ਕੂਰਾ। ਤਬਹਿ ਮਿਟਹਿ ਮਿਲਿਹੈ ਗੁਰਪੂਰਾ'॥੧੯॥ਸੁਨਿ ਕੈ ਤਪੇ ਕਹਜੋ ਆਚਾਰ[10]। ਅਰੁ ਸਭਿ ਤੀਰਥ ਮੱਜਨ ਬਾਰ[11]। 'ਕਿਮ ਲਘੁ ਕਹਹੁ[12] ਜਿ ਸਭਿ ਨੇ ਮਾਨੇ। ਮਹਿਮਾ ਮਹਾਂ ਪੁਰਾਨ ਬਖਾਨੇ ॥ ੨੦ ॥ ਕਰ ਬਿਚਾਰ ਮੁਝ ਦਿਹੁ ਸਮੁਝਾਈ। ਸਤਿਸੰਗਤਿ ਕੀ ਕਿਮਿ ਬਡਿਆਈ'। ਤਬਿ ਸ਼੍ਰੀ ਰਾਮਦਾਸ ਹਿਤਕਾਰਿ[13]। ਸ਼ਬਦ ਸੁਨਾਯੋ ਕੀਨਿ ਉਚਾਰਿ ॥੨੧॥ ਸ਼੍ਰੀ ਮੁਖਵਾਕ ॥

ਮਲਾਰੁ ਮਹਲਾ ੪ ॥

ਗੰਗਾ ਜਮਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ

[1]ਇਨ੍ਹਾਂ (ਸਿਖਾਂ ਦਾ) ਧਰਮ ਤੇ ਸੁਭਾਵ (ਵੇਦ ਅਨੁਸਾਰ) ਨਹੀਂ ਜਾਣਿਆਂ। (ਅ) ਇਨ੍ਹਾਂ ਵੇਦਾਂ ਦਾ (ਕਥਨ ਕੀਤਾ) ਧਰਮ ਤੇ ਸ੍ਰੇਸ਼ਟ ਤਾਤਪਰਜ ਨਹੀਂ ਮੰਨਿਆਂ। [2]ਭਾਵ ਤੀਰਥਾਂ ਦਾ। [3]ਫਲ ਦੇਂਦਾ ਹੈ ਬੜਾ।[4]ਪਾਪ ਨਾਸ਼ ਹੋ ਜਾਂਦੇ ਹਨ ਜਲ ਵਿਚ ਇਸ਼ਨਾਨ ਕਰਨ ਨਾਲ।[5]ਭਾਵ ਸੁਰਗ ਨੂੰ ਪ੍ਰਾਪਤ ਕਰ ਲਿਆ। [6]ਧਾਰਨ ਕਰਨ। [7]ਤਿਸ(ਸਾਧ ਸੰਗਤ ਦੀ ਸੇਵਾ ਦਾ)ਤੁਸੀਂ ਜਾਣ ਸਕਦੇ ਹੋ[8]ਐਵੇਂ ਭਿਮਾ। [9]ਸਤਿਸੰਗ ਟੁਰਦਾ ਫਿਰਦਾ ਤੀਰਥ ਹੈ। [10]ਕਰਮ। [11]ਤੀਰਥਾਂ ਦੇ ਜਲ ਦਾ ਇਸ਼ਨਾਨ। [12]ਭਾਵ ਇਨ੍ਹਾਂ ਨੂੰ ਨੀਵਾਂ ਕਿਉਂ ਕਹਿੰਦੇ ਹੋ। [13]ਪ੍ਰੇਮ ਕਰਕੇ।

*ਪਾਃ—ਲਖਜੋ। †ਪਾਃ—ਸੇਵਜੋ, ਸੇਵੀ।

ਤਾਈ ॥ ਕਿਲਵਿਖ ਮੈਲੁ ਭਰੇ ਪਰੇ ਹਮਰੇ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥ ੧ ॥ ਤੀਰਥਿ ਅਠਸਠਿ ਮਜਨੁ ਨਾਈ ॥ ਸਤ ਸੰਗਤਿ ਕੀ ਧੂਰਿ ਪਰੀ ਉਡਿ ਨੇੜੀ ਸਭ ਦੁਰਮਤਿ ਮੈਲੁ ਗਵਾਈ ॥ ੧ ॥ ਰਹਾਉ ॥ ਜਾਹਰਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥ ਕਾਂਸੀ ਕ੍ਰਿਸਨੁ ਚਰਾਵਤ ਗਾਊ ਮਿਲਿ ਹਰਿ ਜਨ ਸੋਭਾ ਪਾਈ ॥ ੨ ॥ ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥ ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸਕੀ ਧੂਰਿ ਮੁਖਿ ਲਾਈ ॥੩॥ ਜਿਤਨੀ ਸ੍ਰਿਸਟਿ ਤੁਮਰੀ ਮਰੇ ਸੁਆਮੀ ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥ ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ਲੰਘਾਈ ॥ ੪ ॥ ੨ ॥

ਦੋਹਰਾ ॥ ਸ਼੍ਰੀ ਸਤਿਗੁਰ ਮੁਖ ਤੇ ਸੁਨਜੋ ਸ਼ਬਦ ਸੁ ਅਰਥ ਸਮੇਤ।ਗਦ ਗਦ ਭਯੋ ਪ੍ਰਸੰਨ ਤਬਿ ਉਰ ਭਾ ਪ੍ਰੇਮ ਨਿਕੇਤ*॥ਚੌਪਈ॥੨੨॥ ਤਪੇ ਰਿਦੇ ਸ਼ਰਧਾ ਤਬਿ ਆਈ।ਕਰਤਿ ਭਯੋ ਬਹੁ ਭਾਂਤਿ ਬਡਾਈ।ਕ੍ਰਿਪਾਦ੍ਰਿਸ਼ਟਿ ਗੁਰ ਹੇਰਨ ਕਰੀ। ਜਿਸ ਤੇ ਦੁਰਮਤਿ ਤਿਸੁ ਕੀ ਹਰੀ ॥ ੨੩ ॥ ਕਹਿਨ ਲਗਜੋ 'ਜਾਗੋ ਮਮ ਭਾਗਾ। ਅਨੁਰਾਗਤਿ ਰਾਵਰਿ ਮੁਖ ਲਾਗਾ'। ਜਬਿ ਤੁਮ ਕ੍ਰਿਪਾ ਕਰਹੁ

'ਭਾਵ ਆਪਦੇ ਦਰਸ਼ਨ ਕਰਕੇ ਪ੍ਰੇਮ ਉਤਪੰਨ ਹੋਇਆ ਹੈ। (ਅ) ਅਨ+ਰਾਗ=ਰਾਗ ਤੋਂ ਰਹਿਤ ਭਾਵ ਰਾਗ ਦ੍ਵੈਖ ਤੋਂ ਰਹਿਤ ਹੋਕੇ।

*ਇਕ ਲਿਖਤੀ ਨੁਸਖੇ ਵਿਚ ਇਸ ਦੋਹੇ ਦੀ ਥਾਵੇਂ ਐਹਨਾ ਪਾਠ ਹੋਰ ਹੈ:—

ਚੌਪਈ ॥ ਕਹਜੋ ਗੁਰੂ ਜੀ 'ਤਪਾ ਸੁਨੀਜੈ। ਗੰਗਾ ਆਦਿ ਜੁ ਤੀਰਥ ਭਨੀਜੈ। ਤੇ ਸਭਿ ਸਾਧੂ ਧੂਰ ਕੋ ਚਾਂਹੀ। ਲੋਕਨਿ ਕੇ ਅਘ ਤਿਨ ਮੈਂ ਪਾਂਹੀ ॥ ੨੨ ॥ ਪਾਪੁ ਮੈਲਿ ਕਰੁ ਹੋਇ ਮਲੀਨ। ਸਾਧੂ ਚਰਨ ਧਾਰਨ ਜਬ ਕੀਨ ॥ ਤਿਨ ਕੀ ਧੂਰਿ ਤੇ ਮੈਲਿ ਸਭੁ ਜਾਇ। ਤਬ ਤੀਰਥ ਭ੍ਰਾਂਤੀ ਕੋ ਪਾਇ ॥ ੨੩ ॥ ਅਠਸਠ ਤੀਰਥੁ ਸੰਗਤ ਮਾਂਹੀ। ਕਰ ਸਤਿਸੰਗ ਸਰਬ ਫਲ ਪਾਹੀ। ਭਗੀਰਥ ਤਪ ਕਰ ਗੰਗਾ ਆਨੀ ॥ ਹਰਿ ਚਰਨੋ ਕਾ ਨਿਰਮਲ ਪਾਨੀ ॥ ੨੪ ॥ ਤਿਹ ਮੱਜੇ ਪਾਪਨ ਹੁਇ ਨਾਸ। ਸੋ ਹਰ ਚਰਨ ਸਤਿਸੰਗ ਨਿਵਾਸ ॥ ਕਾਸੀ ਮਥੁਰਾ ਆਦਿ ਅਸਥਾਨੁ। ਹਰਿ ਅਵਤਾਰੁ ਤੇ ਉਤਮ ਜਾਨ ॥ ੨੫ ॥ ਸੋ ਹਰਿ ਸੰਤਨ ਰਿਦੇ ਮਝਾਰੁ ॥ ਧਾਰੁ ਪ੍ਰੇਮ ਕਰਿ ਕਰੋ ਉਚਾਰਿ ॥ ਯਾਂਤੇ ਸਤਿਸੰਗਤਿ ਵਡਿਆਈ ॥ ਬੇਦਾਗਮ ਰਿਖਿਅਨ ਮੁਖਿ ਗਾਈ ॥੨੬॥ ਬਿਨ ਸਤਿਸੰਗ ਤਰਿਓ ਨਹਿੰ ਕੋਈ ॥ ਆਗੇ ਪਾਛੇ ਅਬਿ ਜੋ ਹੋਈ ॥ ਸੋ ਸਤਿਸੰਗ ਹਮ ਰੀਤ ਚਲਾਈ ॥ ਸਭਿ ਸਿੱਖਨ ਕੋ ਨਾਮ ਜਪਾਈ ॥੨੭॥ ਇਸੀ ਹੇਤ ਸਤਿਸੰਗ ਮਹਾਤਮੁ ॥ ਹਮਨੇ ਗਾਯੋ ਜਾਨੁ ਕਰਿ ਆਤਮ ॥ ਤੁਮ ਆਪਨੇ ਮਨ ਲੇਹੁ ਬਿਚਾਰੁ ॥ ਅਹੈ ਸਤਿ ਤਬਿ ਕਰੋ ਉਚਾਰ' ॥੨੮॥ ਦੋਹਰਾ ॥ ਸ਼੍ਰੀ ਸਤਿਗੁਰ ਤੇ ਪਾਸ ਤੇ ਸਬਦ ਸੁ ਅਰਥ ਸਮੇਤ ॥ ਸੁਨਜੋ ਤਪੇ ਪ੍ਰਸੰਨ ਹ੍ਵੈ ਸਮਝਯੋ ਸਹਜ ਹੇਤੁ ॥ ੨੮ ॥ ਇਹ ਕਵਿਤਾ ਸ਼ਿਥਲ ਜਿਹੀ ਹੈ ਭਾਂਤੇ ਆਖੇਪਕ ਲਕਣੀ ਹੈ।

ਲਖਿ ਦਾਸ। ਤਬਿ ਉਰ ਦੇਤੇ ਭੁਰਤ ਪ੍ਰਕਾਸ਼ ॥ ੨੪ ॥ ਮੋ ਮਨ ਮਾਨੀ ਮਾਨ ਮਹਾਂਨ[1]*।ਮਹਿਮਾ ਨਹਿ ਮਾਨੀ ਮਤਿ ਹਾਨ[2]†। ਸਨਮੁਖ ਬੋਲਨੋ ਮੈਂ ਬਹੁ‡ ਕੁਲ।ਪ੍ਰਤਿਕੂਲਨਿ ਪਰ ਤੁਮ ਅਨੁਕੂਲਾ[3]§॥੨੫॥ਅਸ ਦਾਤੇ ਤੁਮ ਤਜਹਿ ਨ ਜੋਇ। ਸੋ ਮੂਰਖ ਲੈ ਸਭਿ ਕੁਛ ਖੋਇ। ਅਬਿ ਮਨ ਜਾਨਨੋ ਸੰਤ ‖ ਮਹਾ-ਤਮ। ਜਿਸ ਤੇ ਪ੍ਰਾਪਤਿ ਗਜਾਤਾ ਆਤਮ[4]¶॥੨੬॥ਤਜਿ ਪਖੰਡ() ਗੁਰ ਕੋ ਸਿਖ ਹੋਇਓ। ਮਿਲਿ ਸਤਿਸੰਗਤਿ ਮਹਿ ਸੁਖ ਜੋਇਓ ॥ ਨਿਕਟ ਰਹੈ ਕਬਿ ਅਨਤ ਸਿਧਾਰੈ।ਸ਼੍ਰੀ ਗੁਰ ਪਗ ਪੰਕਜ ਉਰਧਾਰੈ ॥ ੨੭ ॥ ਨਿਤਿ ਸਿਖ ਦੇਸ਼ ਬਿਦੇਸ਼ਨ ਆਵਹਿ। ਲਗੇ ਦਰਬ ਅਰਪਨ ਹਰਖਾਵਹਿ। ਸ਼੍ਰੀ ਗੁਰ ਅਮਰ ਦਾਸ ਇਕ ਦਿਨ ਕੋ ।ਚਲੇ ਖਰਚ ਲੈ ਇਤਨਕੁ ਧਨ ਕੋ[5]॥੨੮॥ ਅਰਪਹਿ ਅਧਿਕ ਸੁ ਦੇਤਿ ਹਟਾਇ। ਨਿਸ ਬਾਸੁਰ ਬਹੁ ਦੇਗ ਚਲਾਇੰ। ਸੰਚਹਿ ਕਰਨੋ ਨ ਘਰ ਮਹਿ ਏਤੋ । ਏਕ ਦਿਵਸ ਭੋਜਨ ਹੋਇ ਜੇਤੋ॥੨੯॥ ਆਇ ਨਿਤਾਪ੍ਰਤਿ ਹੁਇ ਗੁਜ਼ਰਾਨਾ। ਨਿਜ ਸਰੀਰ ਲਗ ਅਸ ਪ੍ਰਨ ਠਾਨਾ[6]। ਚਤੁਰਥ ਪਾਤਿਸ਼ਾਹੁ ਗੁਨਖਾਨੀ। ਸੇਵਾ ਲਖਮੀ ਕੀਨ ਮਹਾਂਨੀ॥੩੦॥ ਤੀਨ ਗੁਰਨ ਕੋ ਜਾਚਤਿ ਰਹੀ। ਤਉ ਸਮੀਪ ਕਰੀ ਕਿਮਿ ਨਹੀ। ਮਹਾਂ ਬਲੀ ਜੋਧਾ ਇਹੁ ਬੈਸੋ।ਜਾਚਨ ਲਖਮੀ ਕੋਲਖਿ ਤੈਸੋ॥੩੧॥ਅੰਗੀਕਾਰ ਕਰੀ ਤਬਿ ਆਈ। ਅਰਪਹਿ ਆਨ ਸਿੱਖਨ ਸਮੁਦਾਈ। ਮਾਯਾ ਮਹਿ ਅਲੇਪ ਨਿਤਿ ਐਸੇ। ਜਲ ਕਨ ਕਮਲ ਛੁਵੈ ਨਹਿ ਜੈਸੇ ॥੩੨॥ਪ੍ਰਿਥੀਆ ਰਹਿਨ ਸਮੀਪੀ ਲਾਗਨੋ। ਧਨ ਆਗਮ ਤੇ ਮਨ ਅਨੁਰਾਗਨੋ। ਸਲਬ ਸੰਭਾਰਹਿ ਦੇਗ ਚਲਾਵਹਿ। ਕਾਜ ਅਪਰ ਹੈ ਸੋ ਨਿਰਬਾਵਹਿ[] ॥੩੩॥ਮਹਾਂ ਦੇਵ ਮਨ ਮਸਤ ਰਹੰਤਾ। ਹਾਨ ਲਾਭ ਕਉ ਕਛੁ ਨ ਗਨੰਤਾ। ਰਿਦੇ ਪ੍ਰੇਮ ਪਿੜ ਗੁਰ ਕੋ ਭਾਰੀ। ਸ਼੍ਰੀ ਅਰਜਨ ਜੀ ਭਗਤਿ ਸੰਭਾਰੀ ॥ ੩੪ ॥ ਜਨਨੀ ਭਾਨੀ ਕੇ ਅਨੁਸਾਰੇ।

---

[1]ਮੇਰਾ ਮਨ ਮਹਾਨ ਹੰਕਾਰ ਕਰ ਹੰਕਾਰੀ ਹੋ ਰਿਹਾ ਸੀ ।[2]ਮਤਹੀਣੇ ਨੇ (ਆਪ ਦੀ) ਮਹਿਮਾ ਨਹੀਂ ਸੀ ਜਾਣੀ। [3]ਵਿਰੋਧੀਆਂ ਉਤੇ (ਬੀ) ਤੁਸੀਂ ਦਿਆਲੂ ਹੋ। [4]ਆਤਮ ਗਜਾਤ। [5]ਐਤਨਾ ਕੁ ਧਨ ਲੈਂਦੇ ਸਨ (ਜਿਤਨੇ ਕੁ ਨਾਲ) ਇਕ ਦਿਨ ਦਾ ਖਰਚ ਚੱਲੇ। [6]ਭਾਵ ਸਾਰੀ ਆਯੂ ਤਕ ਇਹ ਪ੍ਰਣ ਧਾਰੀ ਰੱਖਿਆ।

*ਪਾ:—ਮੈਂ ਬਡ ਮਾਨੀ ਮੂਢ ਮਹਾਨ।

†ਪਾ:—ਮਹਿਮਾ ਸਿੱਖਨ ਕੀ ਨਹਿ ਜਾਨ। ‡ਪਾ:—ਅਬ। §ਪਾ—ਬਖਸ਼ਹੁ ਆਪ ਤੁਮ ਹੋਇ ਅਨਕੂਲਾ। ¶ਪਾ:—ਅਬਜਾਨਨੋ ਸਤਿਸੰਗ। ‖ਪਾ:—ਗਜਾਨ ਨਿਜਾਤਮ।

()ਪਾ:—ਗਿਣਤੀ। []ਪਾ:—ਕਾਰਜ ਅਪਰ ਹੈ ਸੁ ਨਿਬਹਾਵਹਿ।

ਬੰਦਨ ਕਰਹਿ ਸੇਵ ਕੋ ਪਾਰੇ। ਸੁਕਚਤਿ ਰਹੈਂ ਪਿਤਾ ਤੇ ਮਨ ਮਹਿੰ। ਬਿਵਹਾਰੀ ਕਿਮ ਭਏ ਨ ਧਨ ਮਹਿੰ॥੩੫॥'ਅਲਪ ਬੈਸ ਮਹਿੰ' ਸਗਰੇ ਜਾਨਹਿੰ। 'ਯਾਂਤੇ ਨਹਿੰ ਬਿਵਹਾਰ ਪਛਾਨਹਿੰ'[1]। ਪਿਤਾ ਗੁਰੂ ਸਭਿ ਜਾਨਹਿ ਪ੍ਰੀਤਿ। ਜਿਮ ਬਰਤਤਿ ਜਨ ਗਨ ਕੇ ਚੀਤ[2]॥੩੬॥–ਸੋਢੀਬੰਸ ਬਿਭੂਖਨ ਹੋਵਹਿੰ[3]। ਸਭਿ ਗੁਨ ਨਿਪੁਨ–,ਪਿਤਾ ਇਮ ਜੋਵਹਿੰ।–ਨਿਜ ਕੁਲ ਮਹਿੰ ਰਾਖਹਿ ਗੁਰਿਆਈ। ਜਾਨਿ ਨ ਦੇਹਿੰ ਕਰਹਿੰ ਥਿਰਤਾਈ[4]–॥ ੩੭॥ ਅਪਰ ਲੋਕ ਪ੍ਰਿਥੀਏ ਕੋ ਜਾਨਹਿੰ।–ਸਭਿ ਬਿਵਹਾਰ ਮਹਾਂਨ ਪਛਾਂਨਹਿੰ।ਪਿਤਾ ਸਮੀਪੀ ਨਿਸਦਿਨ ਰਹੈ। ਦੇਨਿ ਲੇਨਿ ਸਗਰੋ ਨਿਰਬਹੈ॥੩੮॥ ਸਭਿ ਬਿਵਹਾਰਨ ਮੰਹਿ ਸਵਧਾਨੇ। ਕਰਹਿ ਕਾਰ ਪਿਤ ਕੋ ਨ ਬਖਾਨੇ–। ਸਤਿਗੁਰ ਕਹੈਂ ਨ ਕੈਸੇ ਤਾਂਹੂੰ[5]। ਉਪਦੇਸ਼ਤਿ ਚਿਤਿ ਸਿੱਖਨ ਮਾਂਹੂ॥ ੩੯॥ ਇਕ ਦਿਨ ਸੰਗਤਿ ਭਈ ਘਨੇਰੀ। ਸੁਨਨੋ ਚਹੈ ਬਾਨੀ ਗੁਰ ਕੇਰੀ। ਲਗਨੋ ਦਿਵਾਨ ਸਥਾਨ ਮਹਾਂਨ*। ਗੁਰਮੁਖ ਸਿੱਖਨ ਸੁ ਮਿਲੇ ਸੁਜਾਨ †॥੪੦। ਗਨ ਚਕੋਰ ਜਨੁ ਭਏ ਅਸ਼ੇਖੈਂ[6]।ਸਤਿਗੁਰ ਬਦਨ ਚੰਦ ਕੋ ਦੇਖੈਂ। ਚਾਤ੍ਰਿਕ ਬ੍ਰਿੰਦ ਤ੍ਰਿਖਾਤੁਰ ਬਹੁ ਲਹਿੰ[7]।ਗੁਰ ਘਨ ਤੇ ਉਪਦੇਸ਼ ਬੂੰਦ ਚਹਿੰ[8]॥੪੧॥ਸਭਿ ਸਿੱਖਨ ਕੀ ਲਖਿ ਕਰਿ ਲਾਲਸ। ਲਾਗੇ ਸਤਿਗੁਰ ਕਹਿਨ ਕ੍ਰਿਪਾਲਸ[9]। 'ਜੇ ਕੋ ਮੇਰੋ ਸਿੱਖਨ ਕਹਾਵਹਿ। ਸ਼ੁਭ ਗਤਿ ਅੰਤ ਸਮੈ ਲਲਚਾਵਹਿ॥੪੨॥ ਸੇਵਾ ਕਰਨ ਬਿਖੇ ਚਿਤ ਕਰੈ।ਉਰ ਹੰਕਾਰ ਨ ਕਬਹੂੰ ਧਰੈ। ਅਪਰ ਜੁਗਨ ਮਹਿੰ ਤਪ ਕੋ ਤਾਪਨਿ। ਸਹਹਿ ਕਸ਼ਟ ਬਹੁ ਬਿਧਿ ਤਨ ਆਪਨ[10]॥੪੩॥ ਨਿਰਮਲ ਅੰਤਹਿਕਰਨ ਕਰੇ ਹੈ। ਹੈ ਨਿਸ਼ਕਾਮ ਅਨੰਦ ਥਿਰੇਹੈ। ਸੋ ਤਪ ਕੋ ਅਬ ਸਮਾਂ ਨ ਜਾਨਹੁੰ। ਸਤਿਸੰਗਤਿ ਕੀ ਸੇਵਾ ਠਾਨਹੁੰ॥੪੪॥ ਤਪ ਤੇ ਦਸ

---

[1](ਗੁਰੂ ਅਰਜਨ ਸਾਹਿਬ) ਛੋਟੀ ਉਮਰ ਵਿਚ (ਹਨ) ਇਸ ਕਰਕੇ ਵਿਵਹਾਰ ਨਹੀਂ ਪਛਾਣਦੇ, ਸਾਰੇ ਲੋਕ (ਇਹੀ) ਜਾਣਦੇ ਹਨ। [2](ਗੁਰੂ ਰਾਮਦਾਸ ਜੀ ਸ਼੍ਰੀ ਅਰਜਨਦੇਵ ਜੀ ਦੇ ਦਿਲ ਦੀ) ਪ੍ਰੀਤੀ ਨੂੰ ਜਾਣਦੇ ਹਨ, ਤੇ ਇਹ ਵੀ ਜਾਣਦੇ ਹਨ ਜਿਵੇਂ ਸ਼੍ਰੀ ਅਰਜਨ ਜੀ ਬਾਬਤ ਸਾਰੇ ਲੋਕਾਂ ਦੇ ਜੀ ਵਿਚ ਵਰਤੀ ਹੈ। (ਅ) ਜਿਵੇਂ ਜਨਗਨ=ਭਗਤ ਜਨਾਂ ਦੇ ਦਿਲ ਵਿਚ ਵਰਤੇ, ਉਹ ਭੀ ਜਾਣਦੇ ਹਨ, ਭਾਵ ਅੰਤਰਯਾਮੀ ਹਨ। [3](ਸ਼੍ਰੀ ਅਰਜਨ ਜੀ) ਹੋਣਗੇ। [4]ਟਿਕਾਵਣਾ ਕਰਨਗੇ। [5]ਕਿਸੇ ਤਰ੍ਹਾਂ (ਪ੍ਰਥੀਏ ਨੂੰ)। [6]ਕੱਠੇ। [7]ਸਾਰੇ ਚਾਤ੍ਰਿਕ (ਨਿਜ ਨੂੰ) ਬਹੁਤਾ ਤ੍ਰਿਖਾਵੰਤ ਜਾਣਕੇ। [8]ਗੁਰ ਰੂਪੀ ਬੱਦਲ ਤੋਂ ਉਪਦੇਸ਼ ਦੀ ਬੂੰਦ ਚਾਹੁੰਦੇ ਹਨ। [9]ਕ੍ਰਿਪਾਲ ਹੋ ਕੇ। [10]ਆਪਣੇ ਤਨ ਤੇ। *ਪਾ:–ਮਹਾਨ ਸਥਾਨ। †ਪਾ:–ਸੁਜਾਨ।

ਗੁਨ ਫਲ ਇਸ ਕੇਰਾ। ਅੰਤ ਸਮੇਂ ਬਲ*ਲਹੈ ਬਡੇਰਾ।ਤਪ ਕੋ ਬਹੁਦਿਨ ਜੋ ਨਿਤਿ ਤਾਪਤਿ। ਅਲਪ ਸਮੈ ਸੇਵਾ ਫਲ ਪ੍ਰਾਪਤਿ ॥ ੪੫॥ ਦਿਢ ਸ਼ਰਧਾ ਧਰਿ ਸੇਵਾ ਕਰੈ। ਜਨਮ ਮਰਨ ਭਵਜਲ ਤੇ ਤਰੈ। ਆਪਾ ਕਬਹੁ ਜਨਾਵਹਿ ਨਾਂਹਿਨ। ਕਹੈ ਕਠੋਰ ਦੁਖਾਵਹਿ ਕਾਹਿ ਨ ॥੪੬॥ ਸੇਵਾ ਕਰਿ ਲੈ ਚਤੁਰ ਪਦਾਰਥ। ਗੁਰ ਸਿਖ ਸੇਵਹਿ ਹੋਹਿ ਕ੍ਰਿਤਾਰਥ। ਬਿਨ ਸੇਵਾ ਤੇ ਭਗਤਿ ਨ ਪਾਵਹਿ। ਭਗਤਿ ਬਿਨਾਂ ਨਹਿੰ ਗ੍ਯਾਨ ਉਪਾਵਹਿ ॥੪੭॥ ਗ੍ਯਾਨ ਬਿਨਾ ਨਹਿੰ ਮੁਕਤਿ ਪਦਾਰਥ। ਏਵਾ ਮੂਲ ਸੁ ਕਰਹੁ ਕ੍ਰਿਤਾਰਥ[1]।ਜੋ ਸਤਿ ਸੰਗਤਿ ਸੇਵਾ ਠਾਨੈ। ਸੋ ਬਹੁ ਪ੍ਯਾਰੋ ਮਮ ਮਨ ਮਾਨੈ ॥੪੮॥ ਜਥਾ ਸ਼ਕਤਿ ਭੋਜਨ ਬਨਿਵਾਵੈ। ਨੰਮ੍ਰਿ ਹੋਇ ਸਿਖ ਸੰਤ ਅਚਾਵੈ। ਚਰਨ ਪਖਾਰੈ ਨੀਰ ਪਿਵਾਵੈ। ਕਰ ਬੀਜਨ ਲੈ[2] ਪੌਨ ਝੁਲਾਵੈ ॥ ੪੯ ॥ ਚਾਂਪਹਿ ਚਰਨ[3] ਮਧੁਰ ਕਹਿ ਬਾਨੀ।ਪਟ ਪਹਿਰਾਵੈ ਬਿਨੈ ਬਖਾਨੀ। ਅਰਪਹਿ ਫਲ ਬਰ ਫੂਲ ਅਪਾਰੀ†। ਬਸਤ੍ ਪਖਾਰਹਿ ਸੰਤ ਅਗਾਰੀ ॥੫੦॥ ਮੰਦਰ ਚਿਨਹਿ ਚਿਨਾਵਹਿ ਚਾਰੂ। ਜਹਿੰ ਬਿਸਰਾਮਹਿੰ ਸੰਤ ਉਦਾਰੂ। ਸ਼ਰਧਾ ਪ੍ਰੇਮ ਸਹਤ ਕਰਿ ਸੇਵਾ। ਨਹਿੰ ਬ੍ਯਾਪੈ ਮਨ ਕੋ ਅਹੰਮੇਵਾ ॥ ੫੧ ॥ ਇਸ ਪਰ ਇਕ ਇਤਿਹਾਸ ਬਖਾਨਾ‡। ਇਕ ਨਰ ਨੇ ਖਗ ਸੇਵਾ[4] ਠਾਨਾ। ਪਾਨੀ ਚੋਗ ਦੇਹਿ ਧਰਿ ਊਚੇ[5]। ਸਭਿ ਪੰਛੀ ਤਿਹ ਸਦਨ ਪਹੁਚੇ॥੫੨॥ ਖਗ ਪ੍ਰਸੰਨ ਬਹੁ ਤਿਸ ਪਰ ਹੋਇ। ਆਨੇ ਹੰਸ ਸਦਨ ਤਿਹ ਦੋਇ। ਖਾਇੰ ਨ ਚੋਗ ਨ ਪੀਵੈਂ ਪਾਨੀ। ਤਿਨ ਪਿਖਿ ਕੈ ਚਿਤ ਚਿੰਤਾ ਠਾਨੀ ॥ ੫੩॥ ਕਿਨਹੂੰ§ ਆਨਿ ਤਿਸੈ ਸਮੁਝਾਇਸੁ।–ਮੁਕਤਾ ਦੂਧ ਖਾਇੰ ਤ੍ਰਿਪਤਾਇਸੁ–। ਸੁਨਿ ਅਨਬਿਧ ਮੁਕਤਾ[6] ਸੋ ਲ੍ਯਾਇਵ। ਰੁਚਿ ਕਰਿ ਹੰਸਨ ਸੋ ਤਹਿੰ ਖਾਇਵ ॥੫੪॥ ਪੀਯੋ ਦੁਗਧ ਨੀਰ ਕੋ ਤ੍ਯਾਗਾ। ਭੇ ਪ੍ਰਸੰਨ ਤਿਹ ਪਿਖਿ ਅਨੁਰਾਗਾ।ਦੋਇ ਲਾਲ ਉਗਲੇ ਧਰਿ ਦੀਨੇ। ਹੰਸ ਗਏ ਉਡਿ ਸੋ ਤਿਨਿ ਲੀਨੇ॥੫੫॥ਬੋਚ ਤਿਨਹੁੰ ਕਉ ਧਨ ਬਹੁ ਆਨ੍ਯੋ॥ ।ਸੁੰਦਰ ਸਦਨ ਬਨਾਵਨ ਠਾਨ੍ਯੋ¶ । ਕਰਹਿ ਬਿਹੰਗਨ ਸੇਵ ਬਿਸਾਲਾ। ਬ੍ਰਿੰਦ ਹੰਸ

---

[1]ਸੇਵਾ (ਸਭ ਦਾ) ਮੁੱਢ ਹੈ ਸੋ ਸੇਵਾ ਕਰੋ ਤੇ ਨਿਹਾਲ ਹੋਵੋ। [2]ਪੱਖਾ ਹੱਥ ਵਿਚ ਲੈਕੇ। [3]ਚਰਨ ਦੱਬੇ। [4]ਪੰਛੀਆਂ ਦੀ ਸੇਵਾ। [5]ਪਾਣੀ ਤੇ ਚੋਗਾ ਰਖ ਦੇਵੇ ਉੱਚੀ (ਥਾਂ)। [6]ਅਣਵਿਧ ਮੋਤੀ।
*ਪਾ:–ਪਦ। †ਪਾ:–ਅਗਾਰੀ। ‡ਪਾ:-ਇਹ ਕਥਾ ਦ੍ਰਿਸ਼ਟਾਂਤ ਮਾਤ੍ਰ ਹੈ ਇਸ ਦਾ ਇਹ ਮਤਲਬ ਨਹੀਂ ਹੈ ਕਿ ਪੰਛੀਆਂ ਦੇ ਸੇਵਕ ਬਣ ਜਾਓ, ਪਰ ਇਹ ਕਿ ਹੰਸ ਰੂਪ ਨਿਰਮਲ ਤੇ ਪੂਰਨ ਸੰਤ ਦੀ ਸੇਵਾ ਕਰੋ। §ਪਾ:–ਕਿਸਹੂੰ। ||ਪਾ:–ਲੀਨੇ। ¶ਪਾ:–ਕੀਨੇ।

ਆਏ ਇਕ ਕਾਲ॥੫੬॥–ਦੇਖਹਿੰ ਚਲਿ ਜੌ ਭਗਤ ਹਮਾਰੋ–। ਇਮਿ ਚਹਿ ਤਿਹ ਘਰ ਆਇ ਹਜ਼ਾਰੋਂ। ਅਨਬਿਧ ਮੁਕਤਾ ਧਰੇ ਅਗਾਰੀ। ਦੀਨਸਿ ਦੁਗਧ ਸੇਵ ਹਿਤਕਾਰੀ[1]॥੫੭॥ਤਿਹੰ ਪਰ ਸਭਿ ਪ੍ਰਸੰਨ ਭਇ ਹੋਇ। ਰਤਨ ਅਨੇਕ ਦੀਨ ਤਿਹ ਜੋਇ॥ਭੂਪ ਸਮਾਨ ਭਯੋ*ਖਗ ਸੇਵੈ।ਸੰਤਨ ਸੇਵ[2]ਮਹਾਂ ਫਲ ਲੈਵੈ ॥੫੮॥ ਨਿਧਿ ਸਿਧਿ ਕੇ ਦਾਤਾ ਨਿਤਿ ਸੰਤ। ਮੁਕਤਿ ਪਦਾਰਥ ਦੇਵਤਿ ਅੰਤ॥ਹੰਸ ਸਮਾਨ ਸਿੱਖਨ ਜੋ ਮੇਰੋ।ਇਨ ਸੇਵੇ ਫਲ† ਪਾਇ ਘਨੇਰੇ ॥੫੯॥ਅਲਭ ਵਸਤੁ ਐਸੀ ਨਹਿੰ ਕੋਈ।ਮਮ ਸਿਖ ਸੇਵੇ ਪਾਇ ਨ ਜੋਈ[3]। ਇਮ ਸ਼੍ਰੀ ਸਤਿਗੁਰ ਸੇਵ ਮਹਾਤਮ।ਕਹਯੋ ਸੁਨਤਿ ਸਿਖ ਲੈ ਸੁਖ ਆਤਮ॥ ੬੦॥ਦੋਹਰਾ॥ਸ਼੍ਰੀ ਸਤਿਗੁਰ ਬ੍ਰਿਧ ਅਮਰ ਜੀ ਆਇ ਤਿਨਹੁੰ ਕੇ ਪਾਸ[4]।ਗ੍ਰਾਮ ਕਿਤਿਕ ਅਰਪਨਿ ਕਰੇ ਅਕਬਰ ਬਿਨੈ ਪ੍ਰਕਾਸ਼ ॥੬੧॥ ਸੋ ਸਗਰੇ ਹੀ ਗ੍ਰਾਮ ਗਨ ਗੁਰਤਾ ਗਾਦੀ ਸਾਥ। ਰਾਮਦਾਸ ਗੁਰ ਕੋ ਦਏ ਕੁਲ ਭੱਲਨ ਕੇ ਨਾਥ ॥੬੨॥ ਚੌਪਈ॥ ਆਪ ਅਛਤ ਹੀ[5] ਪ੍ਰਥਮ ਪਠਾਏ। ਤਾਲ ਖਨਾਵਨਿ ਕੋ ਫੁਰਮਾਏ। ਕੁਛਕ ਖਨਯੋ ਅਰ ਗ੍ਰਾਮ ਬਸਾਵਾ। ਨਾਮ 'ਗੁਰੂ ਕੋ ਚੱਕ' ਧਰਾਵਾ ॥੬੩॥ ਅਸ ਇਤਿਹਾਸ ਸੁਨਤਿ ਸਭਿ ਸਿੰਘਾ। ਕਰੀ ਬਿਕਾਰਨ[6] ਕੋ ਬਛ ਸਿੰਘਾਹਾਥ ਜੋਰਿ ਬੋਲੇ ਤਬਿ ਸ਼ੋਭਾ।'ਰਾਮਕੁਇਰ!ਤੁਮ ਅਨੰਦ ਉਦੋ-ਭਾ॥੬੪॥ਕਥਾ ਸੁਨਾਇ ਸਰਬ ਸੁਖ ਦੀਏ।ਜਿਸ ਤੇ ਭਏ ਪ੍ਰਫੁੱਲਿਤ ਹੀਏ। ਅਬ ਸ਼੍ਰੀ ਅੰਮ੍ਰਿਤਸਰ ਕੀ ਕਥਾ। ਕਰਹੁ ਸੁਨਾਵਨ ਹੋਈ‡ਜਥਾ॥੬੫॥ਐਸੋ ਤੀਨ ਲੋਕ ਕੇ ਅੰਦਰ। ਸੁਨਯੋ ਨ ਥਲ ਤੀਰਥ ਅਤਿ ਸੁੰਦਰ। ਕਿਮ ਉਤ-ਪਤੀ ਭਈ ਇਸ ਕੇਰੀ। ਮਹਿਮਾ ਕਹੀ ਨ ਜਾਹਿ ਬਡੇਰੀ॥੬੬॥ ਜਿਸ ਕੋ ਮਹਾਂ ਮਹਾਤਮ ਆਹਿ।ਕਹਯੋ ਬਹੁਤ ਸ਼੍ਰੀਗ੍ਰੰਥ ਸੁ ਮਾਂਹਿ। ਕਿਸ ਪ੍ਰਕਾਰ ਇਹੁ ਤਾਲ ਲਗਾਵਾ?। ਹਰਿ ਮੰਦਰ ਸੁੰਦਰ ਬਨਿਵਾਵਾ ॥੬੭॥ ਲਛਮੀ ਸਥਿਤ ਸੇਵਤੀ ਜਹਾਂ।ਸੰਤਨ ਕੇ ਚਿਤ ਭਾਵਤਿ ਮਹਾਂ।ਮਹਾਂਕਠੋਰ ਜਗਤ ਅਸ ਕੋਇ ਨਾ।ਦਰਸ਼ਨ ਤੇ ਸ਼ਰਧਾ ਜਿਸ ਹੋਇ ਨ॥੬੮॥ਅਸ ਦੁਰਭਾਗਿ ਕਵਨ ਜਗ ਹੋਇ।ਕਰਹਿ ਤਰਕਨਾ ਇਸ ਕੋ ਜੋਇ। ਦਰਸ਼ਨ ਤੇ ਮਨ ਹਰਿਬੇ ਹਾਰੋ[7]।

---

[1]ਸੇਵਾ ਕਰੀ ਪ੍ਰੇਮ ਨਾਲ। [2](ਤਿਵੇਂ ਹੀ) ਸੰਤ ਸੇਵਾ ਕਰਕੇ। [3]ਭਾਵ ਅਕਬਰ ਨੇ ਆਕੇ ਗੁਰੂ ਅਮਰ ਦੇਵ ਜੀ ਪਾਸ। [4]ਭਾਵ ਸ਼੍ਰੀ ਗੁਰੂ ਅਮਰਦਾਸ ਜੀ ਨੇ ਹੁੰਦਿਆਂ ਹੀ। [5]ਬਿਕਾਰਾਂ ਰੂਪ ਹਾਥੀ (ਦੇ ਮਾਰਨੇ ਲਈ ਜੋ) ਬੜੇ ਸ਼ੇਰ ਅਨਿੰਦ ਹਣ (ਸਿੰਘ)। [6]ਮਨ ਹਰਨ ਵਾਲੇ।

*ਪਾ:–ਬਨਿਓਂ। †ਪਾ:–ਸੁਖ। ‡ਪਾ:–ਬੀਤੀ।

ਮੱਜਨ ਸੇਵਨ ਤੇ ਸੁਖ ਭਾਰੋ॥੬੯॥ਸਕਲ ਜਨਨ ਕੋ ਸਭਿ ਫਲ ਦਾਇਕ। ਜਥਾ ਕ੍ਰਿਪਾਲ ਤ੍ਰਿਲੋਕੀ ਨਾਇਕ[1]। ਦੇਵਨ ਗਨ ਕੇ ਰਹਿਬੇ ਲਾਇਕ[2]। ਪਰਹਿ ਭੀਰ ਤੇ ਬਨਹਿ ਸਹਾਇਕ॥ ੭੦॥ ਇਸ ਕੋ ਸਕਲ ਪ੍ਰਸੰਗ ਸੁਨਾਵਹੁ। ਸ਼ੋਭਨ ਕੋ ਸੰਦੇਹੁ ਮਿਟਾਵਹੁ। ਸਭਿ ਕੇ ਰਿਦੇ ਲਾਲਸਾ ਭਾਰੀ। ਗਹੀ ਆਇ ਕਰਿ ਸ਼ਰਨ ਤਿਹਾਰੀ॥੭੧॥ ਤੁਮਹੋ ਮਹਾਂ ਕ੍ਰਿਪਾਲ ਸੁਬੱਗਨ। ਬ੍ਰਹਮ ਗਯਾਨ ਤੇ ਮਹਾਂ ਤਤੱਗਨ[3]। ਸ਼ਕਤਿਮਾਨ ਚਾਹੋ ਜਿਮਿ ਕਰਹੁ। ਨਹਿੰ ਤ੍ਰਿਲੋਕ ਮੈਂ ਕਿਸ ਭੈ ਧਰਹੁ॥ ੭੨॥ ਭੂਤ ਭਵਿੱਖਨਤ ਕੇਰਿ ਬ੍ਰਿਤਾਂਤ।ਰਾਵਰਿ ਰਿਦੈ ਸਰਬ ਕੀ ਗਯਾਤ। ਪ੍ਰੇਮ ਜਾਨ ਕਰਿ ਮਨਿ ਸ਼ੋਭਾਨਿ[4]। ਕਰਹੁ ਸੁਧਾਸਰ ਕੋ ਬੱਖਯਾਨ[5]॥੭੩॥ਰਾਮਕੁਇਰ ਭਾਈ ਸੁਨਿ ਸਥੈ। ਪਰਮ ਪ੍ਰਸੰਨ ਭਯੋ ਮਨ ਤਥੈ।ਕਥਾ ਸੁਨਨਿ ਕੀ ਲਾਲਸ ਜਾਨੀ।ਹੈ ਸ਼ੋਭਨਿ ਕੇ ਪ੍ਰੀਤਿ ਮਹਾਂਨੀ॥੭੪॥ ਮਨ ਮਹਿੰ ਕਰਤਿ ਸੁ ਭਯੋ ਵਿਚਾਰਾ। ਸ਼ੋਭਨਿ ਪ੍ਰੀਤੀ ਦੇਖਿ ਅਪਾਰਾ।ਯਾਂ ਤੇ ਕਥਾ ਕਹਿਨ ਪਰ ਗੁਰਕੀ। ਵਧੀਪ੍ਰੀਤਿ ਭਾਈ ਕੇ ਉਰ ਕੀ॥੭੫॥ ਸਾਹਿਬ ਸਿੰਘਾਦਿਕ ਜੇ ਸ਼ੋਭਾ। ਕਰੇ ਸਰਾਹਿਨ ਅਨੰਦ ਉਦੋਭਾ।ਧੈਨ ਸੁਮਤਿ ਅਰੁ ਚਾਹਿ ਤੁਮਾਰੀ। ਗੁਰ ਕੀ ਕਥਾ ਸੁਨਨਿ ਅਧਿਕਾਰੀ॥੭੬॥ ਸੁਨਹੁ ਪ੍ਰੇਮ ਧਰਿ ਸਰਬ ਸੁਨਾਵਉਂ। ਸਭਿ ਸ਼ੋਭਨਿ ਕੇ ਰਿਦੇ ਰਿਝਾਵਉਂ। ਜਿਸ ਕੇ ਸੁਨੇ ਭਰਮ ਬਿਨਸਾਵੈਂ। ਗੁਰ ਆਸ਼ੈ ਕੋ ਸਿਖ ਸਭਿ ਪਾਵੈਂ॥੭੭॥ ਅਤਿ ਸੁੰਦਰ ਗੁਰ ਕੋ ਇਤਿਹਾਸ। ਰਿਦੇ ਬਿਕਾਰਨ ਕਰਤਾ ਨਾਸ਼। ਸ੍ਰੀ ਅੰਮ੍ਰਿਤਸਰ ਕੀ ਸ਼ੁਭ ਕਥਾ।ਭਈ ਜਥਾ ਉਚਰੌਂ ਮੈਂ ਤਥਾ॥੭੮॥ ਇਕ ਮਨ ਹੋਇ ਸੁਨਹੁ ਕਰਿ ਪ੍ਰੀਤਿ।ਮਹਾਂ ਮਹਾਤਮ ਪ੍ਰਾਪਤਿ ਮੀਤਿ।ਸਤਿਗੁਰ ਕਥਾ ਕਿ ਹੈ ਸੁਖਰਾਸਿ। ਜਨਮ ਮਰਨ ਕੇ ਕਸ਼ਟ ਬਿਨਾਸਿ[6]॥ ੭੯॥ ਦੋਹਰਾ॥ ਰਾਮਕੁਇਰ ਭਾਈ ਤਥੈ ਕਰਿ ਸ਼ੋਭਨਿ ਸਵਧਾਨ। ਕਰਨ ਲਗੇ ਇਤਿਹਾਸ ਕੋ ਬਰਨਨ ਜਥਾ ਮਹਾਨ॥ ੮੦॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸ਼ੋਭਨਿ ਕੋ ਬੁਝਬੋ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅੰਸੁ॥ ੩॥

੪. [ਜੋਮਲ ਫੱਤੇ ਦਾ ਚਿਤੌੜ ਤੇ ਆਕੀ ਹੋਣਾ]।

ਸ਼੍ਰੀ ਰਾਮਕੁਇਰੋ ਵਾਚ॥ ਚੌਪਈ॥ਸ਼ੋਭਨਿ ਕੀ ਉਰ ਚਾਹਿ ਬਿਚਰਿਕੈ।ਬੋਲੇ ਰਾਮਕੁਇਰ ਹਿਤ ਧਰਿਕੈ:—। ਕਥਾ ਸੁਧਾਸਰ ਕੀ ਭਈ ਜੈਸੇ। ਸੁਨਹੁ ਕਾਨ ਦੈ

[1]ਜਗਤ ਦਾ ਸੁਆਮੀ। [2]ਭਾਵ ਸਾਰੇ ਪਵਿੱਤ੍ਰ ਲੋਕਾਂ ਦੇ ਰਹਿਣ ਯੋਗ। [3]ਬੜੇ ਤੱਤਵੇਤ੍ਤਾ। [4]ਸ਼ੋਭਨਿਆਂ ਦੇ ਮਨ ਦਾ। [5]ਅੰਮ੍ਰਿਤਸਰ ਦੀ ਕਥਾ ਕਰੋ।

ਬਰਨੋਂ ਤੈਸੇ॥੧॥ਸ਼੍ਰੀ ਗੁਰ ਅਮਰਦਾਸ ਜਬਿ ਭਏ। ਸਿੱਖਨ ਗਨ ਉਧਾਰ ਜਿਨ ਕਏ। ਰਚਨ ਬਾਪਿਕਾ ਕੀਨਸਿ ਤਯਾਰੀ। ਮਹਲ ਚਿਨਾਵਤਿ ਭੇ ਬਡ ਭਾਰੀ॥੨॥ਲਗੇ ਅਨਿਕ ਕਾਰੀਗਰ ਕਰਨੇ। ਬਹੁਤ ਮਜੂਰ ਕਹਾਂ ਕੋ ਬਰਨੇ। ਦੂਰ ਦੂਰ ਤੇ ਨਰ ਚਲਿ ਆਵੈਂ। ਸੇਵ ਬਾਪਿਕਾ ਕੀ ਸੁ ਕਮਾਵੈਂ ॥੩॥ ਕਿਤੋ ਕਾਲ*ਬੀਤਯੋ ਕਰਿਵਾਵਤਿ। ਬੈਠੇ ਸਤਿਗੁਰ ਬਚੋਂਤ ਬਤਾਵਤਿ। ਲੋਕਨ ਕੇ ਉਧਾਰਿਬੇ ਹੇਤੁ। ਬਨਵਾਵਤਿ ਕਹਿ ਕ੍ਰਿਪਾਨਿਕੇਤੁ॥੪॥ਉਤ ਦਿੱਲੀਮਹਿ ਅਕਬਰ ਸ਼ਾਹੁ।ਜੈਮਲ ਫੱਤਾ ਰਹਿੰ ਤਿਸ ਪਾਹੁ।ਬਡ ਜੋਧਾ ਦੋਨਹੁੰਰਜਪੂਤ। ਲਖਿ ਤੁਰਕੇਸ਼ ਬਲੀ ਕਿਧ ਸੂਤ[1] ॥ ੫॥ ਗਢ ਚਤੌੜ ਕੋ ਰਾਜ ਕਰੈਤੇ। ਆਇਸੁ ਅਕਬਰ ਕੀ ਬਰਤੈਤੇ। ਕਬਹਿ ਰਹੈਂ ਨਿਜ ਗੜ੍ਹ ਕੇ ਮਾਂਹਿ। ਕਬਿ ਦਿੱਲੀ ਮਹਿੰ ਅਕਬਰ ਪਾਹਿ ॥੬॥ ਇਕ ਦਿਨ ਪਿਸ਼ਨ[2] ਸੁਨਾਵਨਿ ਲਾਗਾ। 'ਸੁਨਹੁ ਖੁਦਾਵੰਦ ! ਤੁਮ ਵਡਭਾਗਾ। ਤੀਨ ਵਸਤੁ ਜੈਮਲ ਘਰ ਮਾਂਹਿ। ਸੋ ਰਾਵਰਿ ਕੋ ਉਚਿਤੀ[3]ਆਹਿ॥੭॥ਬਲੀ ਤੁਰੰਗਮ ਰੁਚਿਰ ਮਤੰਗ।ਦੋਨਹੁੰ ਘਰ ਰਾਖਹਿ ਬਿਧਿ ਸੰਗ। ਇਹਾਂ ਨ ਆਨਤਿ ਤ੍ਰਾਸ ਬਿਚਰਿਕੈ।–ਸ਼ਾਹੁ ਲੋਹਿਗੋ ਚਾਰੁ ਨਿਹਰਿਕੈ–॥੮॥ਇਕ ਜੈਮਲ ਤਨੁਜਾ ਤਨ ਸੁੰਦਰ। ਚਾਤੁਰਤਾ ਚੈਚਲ ਗਨ ਮੰਦਰ। ਕਮਲ ਪੱਤ੍ਰ ਬਿਸਤਾਰ ਬਿਲੋਚਨ[4]। ਪਿਖਤਿ ਕਟਾਛਨ ਧੀਰਜ ਮੋਚਨ[5]॥੯॥ਬੇਨੀ ਨਾਗਨ ਸੀ ਸਟਕਾਰੀ[6]। ਮੱਧਨਦੇਸ਼ ਸੂਖਮ,ਕੁਚ ਭਾਰੀ'। ਗੌਰ ਰੰਗ ਚੰਪਕ ਜਨੁ ਪਾਤਿ[7]†। ਕਿਧੌਂ ਦਿਪਤਿ‡ ਕੈਚਨ ਅਵਿਦਾਤ[8] ॥੧੦॥ ਭੌਰ ਗੁੰਜਾਰਤਿ ਜਿਹ ਪਰਵਾਰਤਿ।ਸਖੀ ਪਾਸ ਤੇ ਰਹਿਤ ਬਿਡਾਰਤਿ[9]। ਚੌਦਹਿੰ ਬਰਖਨ ਕੀ ਬਰ ਬਾਲਾ। ਮਨਹੁੰ ਅਧੂਮ ਲਾਟ ਹੈ ਜ੍ਵਾਲਾ[10]॥੧੧॥ਜਿਸਕੀ ਜਾਤਿ ਪਦਮਨੀ ਕਹੈਂ।ਭੁਖਨ ਭਾਰ ਦੇਹਿ ਨਹਿੰ ਸਹੈ[11]।ਸਖਿਯਨ ਬਾਂਹੁ ਗਹੇ ਜਬਿ ਚਾਲਤਿ। ਕਚਨ ਕੁਚਨਕੇ ਭਾਰ ਬਿਹਾਲਤਿ[12] ॥੧੨॥ ਬੀਚ ਪਜਾਮੇ ਉਰੁ[13] ਜੁ§ ਮੇਲੇ। ਗੋਲ ਸਛੀਲਕ[14]

---

[1]ਤੁਰਕਾਂ ਦੇ ਰਾਜੇ ਭਾਵ ਅਕਬਰ ਨੇ ਬਲੀ ਜਾਣਕੇ ਮੇਲ ਕਰ ਲਿਆ। [2]ਚੁਗ਼ਲ। [3]ਲਾਇਕ, ਜੋਗ। [4]ਕਮਲ ਫੁਲ ਦੇ ਪੱਤਿਆਂ ਵਤ ਚੌੜੇ ਹਨ ਨੇਤ੍ਰ। [5]ਧੀਰਜ ਛੁਟ ਜਾਂਦਾ ਹੈ। [6]ਗੁੱਤ ਨਾਗਨ ਵਰਗੀ ਪਿਛੇ ਲਮਕਦੀ ਹੈ।[7]ਲੱਕ ਪਤਲਾ ਤੇ ਛਾਤੀ ਭਾਰੀ। [8]ਚੰਬੇ ਦੀ ਜਾਣੋਂ ਪੰਗਤੀ। [9]ਪ੍ਰਕਾਸ਼ਦਾ ਹੈ ਸੋਨਾ ਪੀਲੇ ਰੰਗ ਦਾ (ਅ) ਸ਼ੁੱਧ [10]ਉਡੇਂਦੀ ਰਹਿੰਦੀ ਹੈ ਭੌਰਿਆਂ ਨੂੰ। [11]ਧੂੰਏਂ ਤੋਂ ਰਹਿਤ ਲਾਟ ਹੈ ਅਗਨੀ ਦੀ।[12]ਗਹਿਣਿਆਂ ਦਾ ਭਾਰ ਦੇਹ ਤੇ ਸਹਾਰ ਨਹੀਂ ਸਕਦੀ। [13]ਕੋਸ਼ਾਂ ਤੇ ਅਸਥਨਾਂ ਦੇ ਭਾਰ ਨਾਲ ਬਿਆਕੁਲ ਹੋ ਜਾਂਦੀ ਹੈ। [14]ਪੱਟ। [15]ਛਿੱਲੇ ਹੋਏ।

*ਪਾ:–ਕਿਤੋ ਬਰਖ। †ਪਾ:–ਗਾਤਿ, ਮਾਤ। ‡ਪਾ:–ਦਿਖਤ। §ਪਾ:–ਸੋ।

ਜਨੁ ਜੁਗ ਕੇਲੇ। ਚਾਰੁ ਚਕਿਤ ਮ੍ਰਿਗ ਸਿਸਿ ਦ੍ਰਿਗ ਸੋਹਤਿ[1]। ਪਲਟ ਮੀਨ ਕੀ ਜਨੁ ਜਬਿ ਜੋਹਤਿ[2] ॥੧੩॥ਜਾਵਦ ਛੁਅਤਿ ਅਪਰ ਨਹਿੰ ਲੋਗ॥ਤਾਵਦ ਸ਼ਾਹੁ ਆਪ ਕੇ ਜੋਗ। ਜੈਮਲ ਸੋ ਜਾਚਹੁਗੇ ਜਬਿਹੂੰ। ਅਰਪਹਿ ਸੁਤਾ ਤੁਮਹਿ ਕੋ ਤਬਿਹੂੰ ॥ ੧੪ ॥ ਨਹਿੰ ਜਗ ਮਹਿੰ ਕੋ ਤੁਮ ਤੇ ਆਛੋ। ਭਾਗ ਬਡੇ ਰਾਵਰਿ ਜੇ*ਬਾਂਛੋ। ਉਚਿਤ ਆਪ ਕੇ ਮੈਂ ਮਨ ਜਾਨੀ। ਯਾਂਤੇ ਸਭਿਹੀ ਬਾਤ ਬਖਾਨੀ[3] ॥ ੧੫ ॥ ਇਮ ਗੁਨ ਸੁਨਿ, ਭਰਮਯੋ ਮਨ ਸ਼ਾਹੁ। ਅਕਬਰ ਸ਼ਾਹੁ ਤੁਰਕ ਨਰਨਾਹੁ। ਪਠਯੋ ਵਕੀਲ ਤਬਹਿ ਤਿਸ ਡੇਰੇ। ਕਹਿ ਕਰਿ ਲਾਲਚ ਦੇਨਿ ਬਡੇਰੇ ॥੧੬॥ ਜੈਮਲ ਨਿਕਟਿ ਜਾਇ ਤਬਿ ਕਹਯੋ।'ਸ਼ਾਹੁ ਪ੍ਰਸੰਨ ਤੁਮਹੁੰ ਪਰ ਲਹਯੋ। ਬਹੁ ਹਿਤ ਕਰਿਕੈ ਮੋਹਿ ਪਠਾਵਾ। ਬਾਰਿ ਬਾਰਿ ਤੁਵ ਸਤੁਤਿ ਸੁਨਾਵਾ ॥ ੧੭ ॥ –ਬਡੇ ਬਹਾਦਰ ਦੋਨਹੁੰ ਕ੍ਰਾਤਾ। ਤਿਨਿ ਸਮਾਨ ਮੈਂ ਅਪਰ ਨ ਜਾਤਾ। ਮੁਝ ਸੋਂ ਕਰਹਿੰ ਸਬੰਧ ਬਨਾਏ।ਕਹਯੋ ਮੋਹਿ ਮਾਨਹਿੰ ਹਰਿਖਾਏ ॥੧੮॥ ਤਿਨ ਕੋ ਮਨਸਬ ਕਰਵ ਬਡੇਰੇ। ਹੁਕਮ ਹੋਇ ਤਿਨ ਦੇਸ਼ਨ ਮੇਰੇ।ਅਪਨੀ ਸੁਤਾ ਦੇਹਿੰ ਮੁਝ ਬਨਾਹਿ।ਹਯ, ਹਾਥੀ, ਦਾਯਜ ਦੈ ਤਾਂਹਿ॥੧੯॥ ਇਸ ਤੇ ਪਰੈ ਖੁਸ਼ੀ ਨਹਿੰ ਮੋਹਿ। ਜੈਮਲ ਕੋ ਅਤਿਸ਼ੈ ਹਿਤ ਹੋਹਿ'। ਸੁਨਿ ਰਜਪੂਤ ਮਹਾਂ ਦੁਖ ਮਾਨਾ। ਹਨਯੋ ਕਾਨ ਜਨੁ ਤਾਨਿ ਸੁ ਬਾਨਾ[3]॥੨੦॥ਕਿਤਿਕ ਕਾਲ ਕਰਿ ਮੌਨ ਅਡੋਲਾ॥ਪੁਨ ਜੈਮਲ ਮੁਖ ਤੇ ਬਚ ਬੋਲਾ।'ਤੁਰਕ ਸ਼ਾਹੁ ਹਮ ਹਿੰਦੂ ਧਰਮ। ਨਹੀਂ ਸਮਾਨ ਦੁਹਨ ਕੇ ਕਰਮ। ੨੧॥ਅੰਤਰ ਰਾਤਿ ਦਿਵਸ ਕੋ ਅਹੈ[4]। ਕਿਮ ਸਮਤਾ ਤਿਸ ਕੀ ਹਮ ਲਹੈਂ। ਆਪਸ ਬਿਖੈ ਬਿਪਰਜੈ ਰੀਤਿ। ਕਰੇ ਬਿਚਾਰ ਬਨਹਿੰ ਨਹਿੰ ਨੀਤਿ[5]॥੨੨॥ ਅਸਮੰਜਸ ਇਹੁ ਕਿਮਿ ਬਨਿ ਆਵੈ। ਕ੍ਰਾਤਨ ਮੈਂ ਕਸ਼ਾ ਬਦਨ ਦਿਖਾਵੈਂ[6]। ਇਮ ਸੁਨਿ ਦੂਤ[7] ਜਾਇ ਸੁਧਿ ਦੀਨਸਿ। 'ਖੁਦਾਵੰਦ ! ਨਹਿੰ ਮਾਨਨ ਕੀਨਸਿ[8] ॥੨੩॥ ਕਹਤਿ ਭਏ–ਹਮ ਹੈਂ ਰਜਪੂਤ। ਤੁਰਕੇਸ਼ਰ ਸੋਂ† ਕਿਮ

---

[1]ਸੁੰਦਰ ਦ੍ਰਿਸ਼ਟੀ ਤੇ ਮ੍ਰਿਗ ਦੇ ਬੱਚੇ ਵਰਗੇ ਨੇਤਰ ਸ਼ੋਭਨੀਕ ਹਨ। [2]ਪਲਟਕੇ ਜਦ ਵੇਖਦੀ ਹੈ ਮਾਨੋਂ ਮੱਛੀ ਵਰਗੇ (ਨੈਣ ਦਿੱਸਦੇ ਹਨ)। [3]ਮਾਨੋਂ ਕੰਨ ਤਕ ਖਿਚਕੇ ਬਾਣ ਮਾਰਿਆ ਹੈ। (ਅ) (ਕਹਿਨ ਵਾਲੇ ਦੇ ਵਚਨ ਕੰਨਾਂ ਨੂੰ ਇਉਂ ਲਗੇ) ਮਾਨੋਂ ਕੰਨਾਂ ਵਿਚ ਕੱਸਕੇ (ਉਸਨੇ) ਤੀਰ ਮਾਰਿਆ ਹੈ। [4]ਰਾਤ ਦਿਨ ਦਾ ਫਰਕ ਹੈ। [5]ਨੀਤੀ। [6]ਵਕੀਲ ਨੇ। [7]ਨਹੀਂ ਮੰਨੀ।

*ਪਾਃ–ਕੋ। †ਪਾਃ–ਕੋ।

ਹੁਇ ਸੂਤ। ਨਿਸਬਾਸੁਰ ਰਹਿੰ ਆਇਸੁ ਕਾਰੀ[1]। ਬਿਧਿ ਸਬੰਧ ਕੀ ਹੁਇ ਨ ਹਮਾਰੀ॥੨੪॥ਦੋਹਰਾ॥ ਧਰਹਿ ਜੰਗ ਜਹਿੰ ਸ਼ਾਹੁ ਕੋ ਤਹਾਂ ਸੁਧਾਰਹਿੰ ਕਾਰ। ਨਾਂਹਿ ਤ ਹਿਤ ਤੁਰਕੇਸ਼ ਕੇ ਪ੍ਰਾਨ ਦੇਹਿੰ ਲਲਕਾਰ॥੨੫॥ ਚੌਪਈ॥ ਕਰਹਿੰ ਸਬੰਧ,ਨ ਧਰਮ ਹਮਾਰੋ। ਨਿੰਦਹਿੰ ਜੀਵਤਿ ਜਗਤ ਮਝਾਰੋ–[2]।ਅਕਬਰ ਕੇ ਉਰ ਮਹਿੰ ਲਿਵ ਲਾਗੀ।ਸੁਨਿ ਗੁਨ ਤਿਯ ਕੇ ਲਾਲਸ ਜਾਗੀ॥੨੬॥ਪੁਨਹਿ ਦੂਤ ਸੋਂ ਕੀਨ ਬਖਾਨ। 'ਬਹੁਰ ਜਾਇ ਕਹੁ ਦੇ ਸਨਮਾਨ।–ਮੁਝ ਤੇ ਭਲੋ ਜਗਤ ਮੈਂ ਕੌਨ। ਤਨੁਜਾ ਕੋ ਦੈ ਹੌਂ ਜਿਸ ਭੌਨ॥ ੨੭ ॥ ਮਮ ਘਰ ਮਹਿੰ ਬੇਗਮ ਕਹਿਲਾਵੈ।ਸਭਿ ਜਹਾਨ ਜਿਹ ਸੀਸ ਨਿਵਾਵੈ। ਜਿਸ ਤੇ ਪਰੈ ਨਹੀਂ ਬਡਿਆਈ। ਰਾਉ ਰੈਕ ਮੈਂ ਕਰਵਿ ਬਨਾਈ[3] ॥੨੮॥ ਦੇਹੁ ਸੁਤਾ ਨਿਜ ਹਠਿ ਕੋ ਖੋਵਹੁ। ਆਗੇ ਤੇ ਚੌਗੁਨ ਅਧਿ ਹੋਵਹੁ–। ਜਬਿ ਇਮਿ ਕਹਯੋ ਨ ਮਾਨੈ ਸੋਇ।ਅਪਨੇ ਹਠ ਮਹਿੰ ਰਹਹਿ ਖਰੋਇ॥੨੯॥ ਤਬਿ ਮੇਰੇ ਦਲ ਬਲ ਕੋ ਤ੍ਰਾਸ। ਕਰਹੁ ਸੁਨਾਵਨਿ ਸਭਿ ਤਿਨ ਪਾਸ।–ਭੁਵਮੰਡਲ ਮਹਿੰ ਕਹਾਂ ਪਲਾਵਹੁ। ਕਹਾਂ ਜਾਇ ਬਸਿ ਪ੍ਰਾਨ ਬਚਾਵਹੁ?॥੩੦॥ਸ਼ਾਹੁ ਗਹਹਿ ਤੁਮਕੋ ਸਭਿ ਠੌਰ। ਨਹੀਂ ਬਚਾਇ ਸਕਹਿ ਕੋ ਔਰ–।'ਸੁਨਿ ਅਕਬਰ ਤੇ ਗਮਨਯੋ ਦੂਤ।ਮਿਲਯੋ ਜਾਇ ਜੈਮਲ ਰਜਪੂਤ॥੩੧॥ਕਹੀ ਸ਼ਾਹ ਕੀ ਸਕਲ ਸੁਨਾਈ। 'ਦੇਹ ਤ੍ਰਾਸ ਕੈ ਲੇਹੁ ਬਡਾਈ[4]। ਇਹੁ ਤਉ ਬਾਤ ਟਰਹਿ ਨਹਿੰ ਕੈਸੇ। ਦੇਹੁ ਸੁਤਾ ਕਾਰਜ ਸ਼ੁਭ ਐਸੇ[5] ॥੩੨॥ ਸੁਨਿਕੈ ਤਬਿ ਚਿੰਤਾ ਚਿਤ ਠਾਨੀ। ਕਿਤਿਕ ਦੇਰ ਲੌ ਭਨੀ ਨ ਬਾਨੀ।ਪੁਨ ਜੈਮਲ ਬੋਲਯੋ ਬਲ ਸਾਲੀ[6]। 'ਇਸ ਕੋ ਉੱਤਰ ਦੈਂ ਹਮ ਕਾਲੀ[7]॥੩੩॥ਅਪਨੇ ਭ੍ਰਾਤਨਿ ਸਾਥ ਬਿਚਾਰਿ। ਸਾਰ ਅਸਾਰ ਕਰਹਿੰ ਨਿਰਧਾਰ[8]'। ਸੁਨਤਿ ਦੂਤ ਤਬਿ ਗਯੋ ਬਿਚਰਿਕੈ[9]। ਫੱਤੇ ਸੋਂ ਜੈਮਲ ਮਿਲਿ ਕਰਿਕੈ॥੩੪॥ਮਹਾਂ ਸ਼ੋਕ ਦੁਖ ਮਨ ਮਹਿੰ ਪਾਗੇ। ਦੋਨਹੁੰ ਮਸਲਤ ਕਰਨੇ ਲਾਗੇ। 'ਇਹੁ ਤੁਰਕੇਸ਼ ਬਡੋ ਗਰਬੀਲਾ। ਧਨ ਦਲ ਬਲ ਤੇ ਅਧਿਕ ਹਠੀਲਾ॥੩੫॥ ਹਮ ਰਜਪੂਤ ਸ਼ਸਤ੍ਰ ਬਲ ਧਾਰੀ।ਇਸ ਕੇ ਸਾਥ ਨ ਬਨਹਿ ਹਮਾਰੀ। ਜੇ ਤਨੁਜਾ ਦੇ ਰਾਜ ਕਮਾਵੈਂ। ਨਿੰਦਾ ਹਲਤ ਪਲਤ ਦੁਖ ਪਾਵੈਂ ॥੩੬॥ ਗਢ ਚਿਤੌੜ ਚਢਿ ਚਲਹੁ ਸ਼ਿਤਾਬੀ। ਤਹਾਂ ਜੰਗ ਹਮ

[1]ਰਹਾਂਗੇ ਆਗਿਆ ਕਾਰੀ। [2]ਰੈਕਾਂ ਤੋਂ ਰਾਜੇ ਮੈਂ ਬਣਾ ਸਕਦਾ ਹਾਂ। (ਅ)ਰਾਉ ਰੰਕ (ਸਭ)ਕਿਯ (ਤੇਰੀ ਵਡਿਆਈ) ਬਣਾ ਦਿਆਂਗਾ। [3]ਦੇਹ (ਪੁੱਤ੍ਰੀ ਤਾਂ) ਲੈ ਵਡਿਆਈ, (ਨਹੀਂ ਦੇਵੇਂ ਤਾਂ) ਵੇਖੇਗਾ ਤੈਨੂੰ ਤ੍ਰਾਸ। [4]ਬਲ ਦਾ ਘਰ। [5]ਕਲ ਨੂੰ। [6]ਨਿਰਨੈ। [7]ਵਿਚਾਰਕੇ ਚਲਾ ਗਿਆ।

ਕਰਹਿੰ ਅਜਾਬੀ[1]। ਇਸ ਕੋ ਲਸ਼ਕਰ ਦੇਹਿੰ ਖਪਾਇ ਹਨਹਿੰ ਸ਼ਸਤ੍ਰ ਜੋ ਲੇਹਿੰ ਉਪਾਇ॥੬੭॥ਨਾਂਹਿ ਤ ਧਰਮ ਜੁੱਧ ਮਹਿੰ ਮਰਿਹੈਂ। ਸੁਰ ਪੁਰਿ ਜਿਮੈ ਪਧਾਨੇ ਕਰਿਹੈਂ।ਜੰਗ ਕਰਨ ਤੇ ਦੋਨਹੁੰ ਲੋਕ।ਸੁਧਰਤਿ ਹੈਂ,ਤਜਿਦਨੋ ਅਨ ਸ਼ੋਕ॥੬੮॥ਤਨੁਜਾ ਦੇਨਿ ਬਿਖੈ ਦੁਖ ਪਾਵੈਂ।ਲੋਕ ਜਾਇ ਪਰਲੋਕ ਗਵਾਵੈਂ। ਜੀਵਨ ਧਿਨ[2] ਤਿਸੀ ਕੋ ਅਹੈ। ਜਗ ਉਸਤਤਿ*,ਮਰਿ ਸੁਰ ਪੁਰਿ ਲਹੈ'॥ ੬੯॥ਅਸ ਮਸਲਤ ਕਰਿ ਦੋਨਹੁੰ ਭ੍ਰਾਤ। ਬਡੇ ਸੁਭਟ ਚਢਿ ਚਲੇ ਰਿਸਾਤ। ਮਗ ਮਹਿੰ ਲੂਟ ਕੂਟ ਪੁਰਿ ਗ੍ਰਾਮ। ਜਾਇ ਪਹੁੰਚੇ ਅਪਨੇ ਧਾਮ॥੭੦॥ ਗਢ ਚਿਤੌੜ ਆਕੀ ਹੁਇ ਰਹੈ।ਸਗਲ ਬਿਧਿਨਿ ਤਕਰਾਈ ਗਹੈ। ਸੈਨ ਸਕੇਲਿ ਦੁਰਗ ਕਰਿ ਤਯਾਰੀ। ਚਹਿਯ[3] ਵਸਤੁ ਸਭਿ ਅੰਤਰ ਡਾਰੀ॥ ੭੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਜੈਮਲ ਫੱਤੇ ਕੋ' ਪ੍ਰਸੰਗ ਬਰਨਨੰ ਨਾਮ ਚਤੁਰਥੋ ਅੰਸੂ॥ ੪॥

੫. [ਅਕਬਰ ਦੀ ਚੜ੍ਹਾਈ ਤੇ ਚਿਤੌੜ ਦਾ ਸੰਗ]

ਦੋਹਰਾ॥ ਗਢ ਚਿਤੌੜ ਆਕੀ ਭਏ ਜੈਮਲ ਫੱਤਾ ਭ੍ਰਾਤ। ਸੁਨਿ ਅਕਬਰ ਸਹਿ ਨਹਿੰ ਸਕਯੋ ਰਿਸਯੋ ਓਠ ਫਰਕਾਤਿ[4]॥੧॥ ਚੌਪਈ॥ ਸਭਿ ਸੂਬੇ ਢਿਗ ਜੋ ਉਮਰਾਊ। ਤਿਨ ਦੇਕਰਿ ਨੀਕੇ ਸਿਰੁਪਾਊ। ਰਣ ਸਾਮੱਗਰੀ ਸਕਲ ਦਿਵਾਈ।ਉਚਿਤ ਜਾਨ ਕਰਿ ਦੀਨ ਬਡਾਈ॥ ੨॥ ਸੈਨ ਸਕੇਲਿ ਦੇਸ਼ ਤੇ ਭਾਰੀ। ਸਾਜ਼ੀ,ਪੈਦਲ, ਗਜ, ਅੰਬਾਰੀ[5]। ਤੋਪ, ਰਹਿਕਲੇ,ਤੁਪਕ,ਜਮੂਰੇ[6]। ਅਤਿ ਉਤਸਾਹ ਭਰੇ†ਉਰ ਸੂਰੇ॥੩॥ ਤਬਿ ਅਕਬਰ ਸਭਿ ਪੀਰ ਮਨਾਏ। ਭੇਟ ਸ਼ੀਰਨੀ ਦੇ ਅਧਿਕਾਏ। ਚਢੀ ਕਮਾਨ ਬੀਚ ਅਜਮੇਰ‡।ਭਯੋ ਪ੍ਰਸੰਨ ਸ਼ਾਹੁ ਸਮ ਸ਼ੇਰ॥੪॥ ਗਢ ਚਤੌੜ ਦਿਸ਼ ਕੀਨ ਚਢਾਈ।ਚਢਨੋ ਸ਼ਾਹੁ ਬਡ ਬੰਬ ਬਜਾਈ[7]। ਸਨੈ ਸਨੈ ਡੇਰੇ ਕਰਿ ਕੂਚੈ। ਗਢ ਰਿਪੁ ਕੇ ਤਬਿ ਜਾਇ ਪਹੂਚੈ॥ ੫॥ ਲਾਇ ਮੋਰਚੇ ਦੀਨ ਚੁਫੇਰੇ। ਪਰਯੋ ਜੁੱਧ ਘਮਸਾਨ ਘਨੇਰੇ।

[1]ਅਸਚਰਜ। [2]ਸ਼ਸਤ੍ਰ ਮਾਰਕੇ ਫਤੇ। [3]ਧੰਨਤਾ ਯੋਗ। [4]ਲੋੜੀਂਦੀ। [5]ਗੁੱਸਾ ਕੀਤਾ (ਐਸਾ ਕਿ) ਬੁੱਲ੍ਹ ਫੁਰਕਦੇ ਹਨ। [6]ਸਾਜ਼ੀ=ਸਾਜ਼ ਵਾਲੀ, ਜਿਸ ਪਰ ਸਾਜ਼ ਲੱਗੇ ਭਾਵ ਘੋੜ ਚੜ੍ਹੀ ਸੈਨਾ, ਪੈਦਲ=ਪਿਆਦਾ ਫੌਜ। ਗਜ=ਹਾਥੀ ਸੈਨਾ। ਅੰਬਾਰੀ=ਰਥਾਂ ਵਾਲੀ ਸੈਨਾ। [ਠਾਂ, ਅਮਾਰੀ=ਰਥ, ਗੱਡੀ। ਅੰਮਾਰੀ=ਹਾਥੀ ਦਾ ਹੌਦਾ]। [7]ਤੋਪਾਂ ਦੇ ਭੇਦ ਹਨ। ਤੁਪਕ=ਬੰਦੂਕ। [8]ਰਣ ਨਾਦ ਨਾਲ। *ਪਾਃ—ਜਗਤ ਸਤੁਤਿ। †ਪਾਃ—ਭਏ।

‡ਅਜਮੇਰ ਵਿਚ ਚਿਸ਼ਤੀ ਫਕੀਰਾਂ ਦਾ ਟਿਕਾਣਾ ਹੈ ਜਿਸਨੂੰ ਮੁਗ਼ਲ ਪਾਤਸ਼ਾਹ ਮੰਨਦੇ ਸਨ। ਅਕਸਰ ਪਾਤਸ਼ਾਹ ਜੰਗ ਵੇਲੇ ਏਸ ਮੰਦਰ ਵਿਚ ਕਮਾਨ ਚੜ੍ਹਾਯਾ ਕਰਦੇ ਸਨ। ਪਾਃ—ਚਲਨੋ।

ਚਲਹਿੰ ਤੋਪ ਜਨੁ ਗਾਜ ਗਜਬ ਕੀ[1]। ਉਡਹਿੰ ਸੁਰੰਗਨ ਮਾਰ ਅਜਬ ਕੀ[2]॥੬॥ਤਬਿ ਰਜਪੁਤ ਅਡੀਮ ਚਢਾਇ[3]।ਮੁਖ ਲਾਲੀ ਮਨ ਕੋਪ ਬਢਾਇ। ਗਹਿ ਸ਼ਮਸ਼ੇਰ ਹੋਇ ਸਮ ਸ਼ੇਰ। ਮਾਰਿ ਮਾਰਿ ਕਰਿ ਪਰੇ ਦਲੇਰ ॥ ੭ ॥ ਦੌਰਿ ਦੌਰਿ ਕਰਵਾਰ ਪ੍ਰਹਾਰੈਂ[4]। ਬਜਹਿ ਸਰੋਹੀ[5] ਪਾਰ ਉਤਾਰੈਂ। ਛੁਟਹਿ ਤੁਫੰਗ[6]ਗਡਹਿੰ ਤਨ ਗੋਰੀ[7]।ਰੁਧਿਰ ਭੀਜਿ ਜਨੁ ਖੇਲਹਿੰ ਹੋਰੀ॥੮॥ ਪਰਹਿੰ ਗੁਬਾਰੇ ਦੁਰਗ ਮਝਾਰ। ਏਕ ਵਾਰ ਤੇ ਅਨਿਕ ਸੰਘਾਰ। ਹਲਾ ਹਲੀ ਮਾਚਯੋ ਸੰਗ੍ਰਾਮਾ[8]।ਮਰਹਿੰ ਪਰਸਪਰ ਬਜੈ ਦਮਾਮਾ॥੯॥ਤੁਰਰੀ*ਰਣਸਿੰਘੇ ਗਣ ਢੋਲ।ਪਟਹਿੰ[9]ਨਫੀਰਨ[10] ਕੇ ਬਡ ਬੋਲ।ਤੋਪ ਰਹਿਕਲੇ ਛੁਟਹਿੰ ਜੰਜੈਲ[11]। ਚਲਹਿੰ ਜਮੂਰੇ[12] ਗੂੰਜਤਿ ਸੈਲ[13] ॥ ੧੦॥ ਭਯੋ ਕੁਲਾਹਲ ਸੁਰਨਿ ਕੋ ਰਾ। ਉਠਯੋ ਸ਼ਬਦ ਚਹੁੰ ਦਿਸ਼ਨਿ ਬਡੇਰਾ॥ ਝਟ ਪਟ ਕਟਿ ਕਟਿ ਸੁਭਟ ਲਿਟੇ ਹੈਂ। ਸਟਪਟ ਜੁਟ ਕਰਿ ਰਿਸ ਨ ਮਿਟੇ ਹੈਂ[14] ॥ ੧੧ ॥ ਕਟੇ ਅੰਗ ਲੋਹੂ ਬਹੁ ਚਾਲੇ। ਜੁੱਧ ਖੇਤ ਮਹਿੰ ਗਨ ਮੁਰਛਾਲੇ[15]।ਕੇਤਿਕ ਕੇ ਕਰ ਪਗ ਉਡ ਗਏ।ਗੋਰੇ ਲਗਹਿੰ ਨਹੀਂ ਚਿਤ ਭਏ॥੧੨॥ਕੜਾ ਕੜੀ ਕਰਵਾਰਨਿ ਕਰੀ। ਠਿਲਾ ਠਿਲੀ ਸੇਲਨ, ਸਰ ਸਰੀ[16]। ਹਥਾਵਥੀ ਹਥਿਆਰਨਿ ਹੋਏ[17] । ਸਾਂਗਨਿ ਅੰਗ ਨਿਸੰਗ ਪਰੋਏ[18]†॥੧੩॥ਉਡਹਿ ਬਰੂਦ ਸਾਥ ਨਭ ਮਾਂਹੀ। ਭ੍ਰਮਤਿ ਗਿਰਤਿ ਪ੍ਰਾਨਨ ਬਿਨਸਾਂਹੀ। ਲਗੈਂ ਘਾਵ[19] ਸਨਮੁਖ ਮਰਿ ਰਹੈਂ। ਸ਼ਤ੍ਰੁ ਆਇ ਸਨਮੁਖ ਨਹਿੰ ਸਹੈਂ[20]॥੧੪॥ ਹੋਠਨ ਕਾਟਤਿ ਮੂੰਡ[21]ਪਰੇ ਹੈਂ। ਰੁੰਡ[22]ਪਰੇ ਕਰ ਸ਼ਸਤ੍ਰ ਧਰੇ ਹੈਂ । ਆਮਿਖ ਗ੍ਰਿੱਧ ਬ੍ਰਿੱਧ ਕੋ ਖਾਵੈਂ।ਜੰਬੁਕ[23] ਤ੍ਰਿਪਤੈਂ ਕੂਕ ਸੁਨਾਵੈਂ॥੧੫॥ਲੋਥਨ ਗਨ ਕੋ ਪੋਥਨ[24]ਕਰੈਂ।ਸ਼ੋਣਿਤ ਖੱਪਰ

---

[1] ਗਜਬ ਦੀ ਗਰਜ। ਬਿਜਲੀ ਦਾ ਕਹਿਰ। [2]ਸੁਰੰਗਾਂ ਉਡਦੀਆਂ ਤੇ ਕਹਿਰ ਦੀ ਮਾਰ ਪੈਂਦੀ ਹੈ। [ਅਜ਼ਾਬ ਦਾ ਅਜਬ ਹੈ। ਯਾ—ਅਜੀਬ ਦਾ ਅਜਬ ਹੈ]ਦੇਖੋ ਇਸੇ ਅੰਸੂ ਦਾ ਅੰਕ ੨੮।[3]ਖਾ ਕਰਕੇ। [4]ਤਲਵਾਰਾਂ ਮਾਰਦੇ ਹਨ। [5]ਤਲਵਾਰ। [6]ਬੰਦੂਕ। [7]ਗੋਲੀਆਂ। [8]ਯੁੱਧ। [9]ਇਕ ਤਰ੍ਹਾਂ ਦੀ ਦੁੰਦਭੀ। [10]ਤੁਰਹੀ, ਬੰਸਰੀ ਵਰਗੀ। [11]ਤੋਪ ਦੀ ਕਿਸਮ। [12]ਤੋਪ ਦੀ ਕਿਸਮ। [13]ਪਹਾੜ ਗੂੰਜਦੇ ਹਨ। [14]ਜਲਦੀ ਜੁੜ ਗਏ ਰੁੱਸੇ ਨਹੀਂ ਮਿਟੇ। [15]ਬੇਸੁਰਤ ਪਏ। [16]ਬਰਛਿਆਂ ਦੀ (ਹੋਈ), ਬਾਣ ਤੇ ਬਾਣ ਚਲਿਆ। [17]ਹੱਥੋ ਹੱਥੀ ਹਥਿਆਰ ਫੜਕੇ ਜੁੱਟ ਗਏ। [18]ਬਰਛੀਆਂ ਨਾਲ ਅੰਗ ਪਰੋਤੇ ਨਿਸੰਗ ਹੋਕੇ। [19]ਜ਼ਖਮ। [20]ਸ਼ੱਤ੍ਰੂ ਸਾਮ੍ਹਣੇ ਆਵੇ (ਇਹ) ਨਹੀਂ ਸਹਾਰਦੇ। [21](ਵੱਢੇ ਹੋਏ) ਸਿਰ। [22]ਧੜ। [23]ਗਿੱਦੜ। [24]ਢੇਰ। *ਪਾਃ—ਤੁਰਣੀ। †ਪਾਃ—ਸਾਂਗਨ ਸੰਗ ਨਿਸੰਗ ਪਰੋਏ—ਸਾਂਗਾਂ ਨਾਲ ਨਿਡੱਕ ਪ੍ਰੋਤੇ ਗਏ।

ਜੋਗਨਿ ਭਰੈਂ।ਨਿਕਸ ਪਰੇ ਭਟ ਜੈਮਲ ਫੱਤਾ। ਬਿਚਰਤਿ ਰਣ ਮਹਿ ਜਿਮ ਗਜ ਮੱਤਾ ॥੧੬॥ ਪ੍ਰਿਥਮ ਤੁਫੰਗਨ ਕੀ ਕਰਿ ਮਾਰ। ਬੀਚ ਮੋਰਚੇ ਸੁਭਟ ਸੰਘਾਰਿ। ਇਤ ਤੇ ਚਢੀ ਸ਼ਾਹ ਕੀ ਸੈਨਾ। ਮਿਲੇ ਸਮੁਖ ਮੁਖ ਭਟ ਰਣ ਐਨਾ[1] ॥ ੧੭ ॥ ਚਲਨ ਲਗੇ ਤੀਖਨ ਗਨ ਸਾਰ। ਮਾਰਿ ਮਾਰਿ ਕਰਿ ਪਰੇ ਜੁਝਾਰ। ਨਮਸਕਾਰਨੀ ਤੇ ਛੁਟਿ ਗੁਲਕਾਂ[2]। ਜ੍ਵਾਲਾ ਜ੍ਵਲਹਿ ਦਿਪਹਿ ਜਨੁ ਉਲਕਾ[3]॥੧੮॥ਚਹੁੰ ਓਰਨ ਗੋਰਨਿ ਮੁਚਕੰਤੀ[4]।ਜਨੁਓਰਨ ਘੋਰਨ[5] ਬਰਖੰਤੀ। ਉਰ ਫੋਰਨ ਤੋਰਨ ਮੁਖ ਕਰੈਂ[6]।ਡਰ ਹੋਰਨ ਕੋ ਕੋ ਰਨ ਅਰੈਂ[7]। ॥ ੧੯ ॥ ਚਹੁੰ ਦਿਸ਼ ਤੇ ਉਮਡੇ ਦਲ ਭਾਰੀ। ਜੈਮਲ ਫੱਤਾ ਘੇਰਿ ਮਝਾਰੀ। 'ਮਾਰਹੁ ਪਕੜਹੁ ਜਾਨ ਨ ਦੈਹੋ'।ਦੌਰਹਿ ਕਹਹਿ 'ਰੋਕ ਇਨ ਲੈਹੋ'॥੨੦॥ ਜਬਿ ਰਜਪੂਤ ਰੁਕੇ ਇਸ ਭਾਂਤੀ। ਜੁੱਧ ਕ੍ਰੋਧ ਕਰਿ ਆਂਖਨ ਰਾਤੀ। ਪ੍ਰਿਥਮ ਤੁਫੰਗਨ ਕੀ ਕਰਿ ਮਾਰਿ। ਤੋਮਰ[8]ਸਾਂਗਨਿ[9]ਸੇਲ[10]ਸੰਭਾਰ॥੨੧॥ਪੁਨਿਤਰ-ਵਾਰਨ ਪਰ ਕਰ ਧਰੇ। ਸਨਮੁਖ ਮੁਖ ਕਰਿ ਦੁਹਿਦਿਸ਼ ਫਿਰੇ। ਅੰਗ ਬਿਦੀ-ਰਨਿ[11]ਜੋਧਾ ਭਏਘਾਇਲ ਘੂਮਤਿ ਮੁਰਛਾ ਲਏ॥੨੨॥ਕਟਿ ਕਟਿ ਗਿਰੇ ਸੁਭਟ ਰਣ ਮਾਂਹੀ। ਮਰੇ ਸਮੁਖ ਸੁਰਪੁਰਿ ਕੋ ਜਾਹੀਂ। ਨਹੀਂ ਚਰਨ ਇਕ ਹਟੇ*ਪਿਛਾਰੀ।ਸ਼ੋਣਿਤ ਬਿਖਰਨੋ ਅਵਨਿਮਝਾਰੀ॥੨੩॥ਮ੍ਰਿਤਕ ਅਨੇਕਪਰੇ ਛਿਤ ਕੀਰਨ[12]।ਕਰ ਪਗ ਕਟਿ ਹੋਏ ਬਿਸਤੀਰਨ। ਆਂਤ੍ਰੈ[13] ਕੇਸ ਬਿਸਾਲ ਪਰੇਹੈਂ।ਖੜਗ ਤੁਟੇ ਗਨ ਕਵਚ[14] ਗਿਰੇਹੈਂ॥੨੪॥ਕਹੂੰਤੁਰੰਗ ਮਰੇਧਰਿਪਰੇ। ਕਹੂੰ ਤੁਫੰਗ ਛੁਛੀਅਨ ਧਰੇ।ਤੋਮਰ ਸਾਥ ਬਿਧੇ ਤਨੁ ਕੇਤੇ। ਗੋਰੀਲਗੀਫਟੇ ਉਰਤੇਤੇ॥੨੫॥ ਕਿਤਿਤਰਫਤਿ ਮਾਂਗਤਿ†ਹੈਂਪਾਨੀ। 'ਹਾਇਹਾਇ ਹਤਿ[15] ਕੂਕਤਿ ਬਾਨੀ। ਜੰਬੁਕ ਮ੍ਰਿਤਕ ਘਸੀਟਤਿ ਕਾਂਹੂ। ਕਾਕ ਗਿੱਧ ਤ੍ਰਿਪਤਿ ਰਣ ਮਾਂਹੁ॥੨੬॥ ਹਲਾਹਲੀ ਮਾਚਯੋ ਸੰਗ੍ਰਾਮਾ।ਮਰਿ ਮਰਿ ਪਹੁੰਚਤਿ ਭੇ ਜਮ ਧਾਮਾ।ਇਸ ਪ੍ਰਕਾਰ ਰਣ ਘਾਲਿ ਘਨੇਰੇ।ਹਟਿ ਪ੍ਰਵਿਸ਼ੇ ਨਿਜ ਦੁਰਗ ਬਡੇਰੇ

[1]ਆਮ੍ਹੋ ਸਾਮ੍ਹਣੇ ਹੋਕੇ ਮਿਲੇ ਸੂਰਮੇ ਰਣਭੂਮਕਾ ਵਿਚ। [2]ਬੰਦੂਕਾਂ ਤੋਂ ਛੁਟੀਆਂ ਗੋਲੀਆਂ। [3]ਚੁਆਤੀਆਂ। (ਅ) ਟੁੱਟਦੇ ਤਾਰੇ। [4]ਚਹੁੰਆਂ ਪਾਸਿਆਂ ਤੋਂ ਗੋਲੀਆਂ ਛੁਟਦੀਆਂ ਹਨ। [5]ਗਜ਼ੇ ਭਯਾਨਕ (ਅ) ਗੱਜਕੇ (ਬੱਦਲ)। [6]ਛਾਤੀ ਫੋੜਦੀਆਂ ਤੇ ਮੂੰਹ ਤੋੜਦੀਆਂ ਹਨ। [7]ਕੌਣ ਰਣ ਵਿਚ ਅੜੇ। (ਅ) ਕੌੜਾਂ ਅੜੇ। [8]ਨੇਜ਼ੇ। [9]ਬਰਛੇ। [10]ਸੇਲੇ। [11]ਜੋਧਿਆਂ ਦੇ ਅੰਗ ਤੁੱਟੇ। [12]ਖਿੰਡੇ ਹੋਏ [ਸੰਸ:, ਕੀਰ੍ਣ]। (ਅ) ਛਿਤ ਕੀ ਰਨ=ਯੁਧ ਭੂਮਕਾ (ਵਿਚ)। [13]ਆਂਦਰਾਂ। [14]ਸੰਜੋਇ। [15]ਮਾਰੇ ਗਏ। *ਪਾ:–ਟਰੇ। †ਪਾ:–ਮੰਗਤ।

॥੨੭॥ਵਹਿਰ ਤੁਰਕ ਸੈਨਾ ਢੁਕਿ ਨੇਰੇ। ਕਰੈਂ ਮੋਰਚੇ ਗਢ ਚਉਫੇਰੇ। ਧਹਾ ਧਹੀ[1] ਤੋਪਨਿ ਕੋ ਮਾਰੈਂ।ਉਛਹਿ ਸੁਰੰਗਨਿ ਗਜਖ ਗੁਜ਼ਾਰੈਂ[2]॥੨੮॥ਅੰਤਰ ਤੇ ਗਨ ਤੁਪਕ ਚਲਾਵੈਂ।ਆਵਤਿ ਜਾਤਿ ਅਨਿਕ ਭਟ ਘਾਵੈਂ। ਇਸੀ ਰੀਤ ਨਿਤ ਮਾਚਹਿ ਜੰਗ।ਲਿਟਹਿ ਸੁਭਟ ਜਨੁ ਪਰੇ ਮਲੰਗ॥੨੯॥ ਗੋਰੇ ਗੋਰੀ[3] ਬਰਖਾ ਬਰਖਹਿ। ਹੋਤਿ ਸ਼ਬਦ ਕਾਇਰ ਉਰ ਧਰਖਹਿ। ਉਠਹਿ ਪਲੀਤੇ[4] ਦਾਗਹਿ ਤੋੜੇ। ਕੜਕਹਿ ਤੜਿਤਾ ਸਮ ਮੁਖ ਮੋੜੇ[5]॥੩੦॥ ਕਿਤਿਕ ਦਿਵਸ ਮਹਿ ਪੁਨ ਕਰਿ ਤਯਾਰੀ।ਨਿਕਸੈ ਵਹਿਰ ਭੇੜ ਕਰਿ[6] ਭਾਰੀ। ਮਾਰਨ ਮਰਨ ਸੁਭਟ ਕਰਿ ਸੂਰਿ[7]। ਕਟਿ ਕਟਿ ਅੰਗ ਮਿਲਤਿਹੈਂ ਧੂਰ॥੩੧॥ਲਰਿ ਲਰਿ ਪਚਿ ਪਚਿ ਸ਼੍ਰਮਤ ਸੁ ਹੋਇ। ਕਟਿ ਕਟਿ ਨਿਜ ਦਿਸ਼ ਹਟਿ[8] ਦਲ ਦੋਇ। ਸੰਮਤਿ ਕਿਤਿਕ ਬਿਤੀਤਤਿ ਭਏ। ਨਹੀਂ ਜੁਧ ਕੋ ਮੇਟਨ ਕਏ॥੩੨॥ਬੀਚ ਮੋਰਚਨਿ ਹੋਤਿ ਲਰਾਈ। ਤੋਪ, ਤੁਪਕ, ਜੰਜੈਲ ਚਲਾਈ। ਗੋਲੇ ਗੁਲਕਾਂ ਲਾਗਹਿ ਘਾਇ। ਨਿਤਪ੍ਰਤਿ ਹਤਿ ਹੈਂ ਸੁਭਟ ਰਿਸਾਇ॥ ੩੩ ॥ ਕਈ ਬਾਰ ਹੋਲਾ ਕਰਿ ਪਰੈਂ। ਦੌਰਿ ਦੌਰਿ ਸਨਮੁਖ ਹੁਇ ਮਰੈਂ। ਜ੍ਵਾਲਾ ਬਮਲੀ[9] ਕਰਿ ਕਰਿ ਤਯਾਰੀ। ਦਾਗਹਿ ਏਕ ਬਾਰ ਭਟ ਮਾਰੀ*॥੩੪॥ਅਨਿਕ ਜਤਨ ਕੋ ਰਚਹਿ ਬਨਾਇ। ਹਤਹਿ ਦੁਰਗ ਕਿਮ ਜੈ ਕੋ ਪਾਇ। ਦੁਹੂੰ ਦਿਸ਼ਨਿ ਕੋ† ਭਟ ਬਹੁ ਮਾਰੈ।ਲਰਹਿ ਪਰਸਪਰ ਮਰਹਿਜੁਝਾਰੈ॥੩੫॥ਨਿਜ ਨਿਜਪਤਿ[10] ਕੀ ਜੀਤ ਚਹੈਤੇ।ਹੇਤੁ ਜੀਵਕਾ ਲਰਤਿ ਮਰੈਤੇ। ਦੁਹਦਿਸ਼ ਬਜਹਿ ਜੁਝਾਊ ਬਾਜੇ[11]। ਕਰਿ ਉਤਸਾਹੁ ਭਿਰਤਿ ਬਡ ਰਾਜੇ ॥ ੩੬ ॥ ਗਢ ਚਤੌੜ ਕਹੁ ਕਰਿਕੈ ਘੇਰਾ। ਪਰਯੋ ਕਟਕ ਬਡ ਅਕਬਰ ਕੇਰਾ। ਲਰਿ ਬਹੁ ਬਾਰ ਭਏ ਭਟ ਹੋਰੇ।ਸਨੈ ਸਨੈ ਲਰਤੇ ਨਿਜਠੌਰੇ॥੩੭॥ਇਸ ਪ੍ਰਕਾਰ ਘੇਰੇ ਕੌ ਪਾਇ। ਪਰਯੋ ਸ਼ਾਹੁ ਅਕਬਰ ਤਿਸੁ ਥਾਇੰ। ਕਿਤਿਕ ਬਰਖ ਤਹਿੰ ਬੀਤ ਗਏ ਹੈਂ। ਨਹਿ ਸੰਗ੍ਰਾਮ ਸੁ ਟਿਕਨ ਕਿਯੇਹੈਂ[12]॥੩੮॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ

---

[1]ਧਾ ਧਾ ਕਰਕੇ। [2]ਸੁਰੰਗਾਂ ਉਡਦੀਆਂ ਹਨ ਤੇ ਕਹਿਰ ਹੁੰਦਾ ਹੈ, ਵੇਖੋ ਅੰਸੂ ੭. ਅੰਕ ੨੧, ਜਿਥੇ ਦਸਿਆ ਹੈ ਕਿ ਸੁਰੰਗਾਂ ਖੋਦਕੇ (ਬਰੂਦ ਭਰਕੇ) ਉਡਾਈਆਂ। [3]ਗੋਲੇ ਗੋਲੀਆਂ ਦੀ। [4]ਉਹ ਬਲਦੀ ਬੱਤੀ ਜਿਸ ਨਾਲ ਅੱਗ ਦੇਂਦੇ ਹਨ। [5]ਮੂੰਹ ਮੋੜ ਦੇਂਦੇ ਹਨ । [6]ਲੜਾਈ ਕਰਨ ਨੂੰ। [7]ਸੂਰਮਗਤੀ ਕਰਕੇ ਸੂਰਮੇ ਮਾਰਦੇ ਤੇ ਮਰਦੇ ਹਨ। [8]ਹਟੇ। [9]ਬੰਦੂਕਾਂ। [10]ਆਪੋ ਆਪਣੇ ਮਾਲਕ ਦੀ। [11]ਜੰਗ ਦੇ ਵਾਜੇ। [12]ਲੜਾਈ ਤੋਂ ਟਿਕਣਾ ਨਹੀਂ ਕੀਤਾ, ਭਾਵ ਜੰਗ ਛੋੜਿਆ ਨਹੀਂ।

*ਪਾਃ—ਭਾਰੀ। †ਪਾਃ—ਤੇ।

ਦੁਤਿਯ ਰਾਸੇ 'ਗਢ ਚਤੌਰ ਕੋ ਜੰਗ' ਪ੍ਰਸੰਗ ਬਰਨਨੰ ਨਾਮ ਪੰਚਮੋ ਅੰਸੂ ॥ ਪ ॥

੬. [ਅਕਬਰ ਨੂੰ ਇਕ ਸਿੱਖ ਨੇ ਗੁਰੂ ਜੀ ਦੀ ਸੁਧਿ ਦਿੱਤੀ]।

ਦੋਹਰਾ ॥ ਬਹੁਤ ਬਰਖ ਜਬ ਬੀਤ ਗੇ ਅਕਬਰ ਸ਼ਾਹੁ ਬਿਸਾਲ। ਸੋਚਤਿ ਸੋਚਨ ਕੋ ਅਧਿਕ ਕਰਿ ਬਿਚਾਰ ਤਿਸਕਾਲ॥੧॥ ਚੌਪਈ॥ਸਭਿ ਸੂਬੇ ਉਮਰਾਉ ਬੁਲਾਏ।ਗਨ ਮੰਤ੍ਰੀ ਸੁਨਿ ਕਰਿ ਚਲਿ ਆਏ।ਮੁਖੀ* ਸੈਨ ਕੇ ਸਕਲ ਹਕਾਰੇ। ਨਿਜ ਸਮੀਪ ਕਹਤਿ ਸਤਿਕਾਰੇ॥੨॥ ਜਬਿ ਸਭਿ ਆਏ ਲਗਜੋ ਦਿਵਾਨ। ਉਮਰਾਵਨ ਦਿਸ਼ ਦਿਖਿ ਸੁਲਤਾਨ। ਕਹਤਿ ਭਯੋ 'ਸੁਨ ਹੋ ਬਚ ਸਾਰੇ।ਕਰਹੁ ਬਿਚਾਰਨ ਪੁਨਹੁੰ ਉਚਾਰੇ[1] ॥੩॥ਜਬਿ ਦਿੱਲੀ ਤੇ ਚਢਿ ਚਤੌਰ। ਤਬਹਿ ਮਨਾਏ ਸਭਿ ਹੀਠੌਰ।ਜਿਤੇ ਪੀਰ ਸਭਿ ਕੋ ਮੈਂ ਮਾਨਾ।ਦੀਨ ਸ਼ਰੀਨੀ †ਵਸਤੁ ਨਾਨਾ॥ ੪ ॥ ਸਭਿਹਿਨਿ ਕੀ ਆਗਯਾ ਕਹੁ ਪਾਏ। ਬਿਚ ਅਜਮੇਰ ਕਮਾਨ ਚਢਾਏ। ਮੈ ਨਿਜ ਕਾਰਜ ਕੋ ਸਿਧ ਜਾਨਾ। ਕਰਿ ਪੀਰਨ ਪਰ ਸਿਦਕ ਮਹਾਨਾ॥੫॥ਚਢਿ ਚਤੌਰ ਪਰ ਆਯਹੁ ਤਬੈ। ਅਪਨੋ ਦਲ ਸੰਗ ਲੈ ਕਰਿ ਸਬੈ। ਇਹਾਂ ਜੰਗ ਜੇਤਾ ਕਛੁ ਭਯੋ।ਸਕਲ ਬੀਚ ਤੁਮ ਜਾਨਿ ਸੁ ਲਯੋ॥ ੬॥ ਅਨਿਕ ਜਤਨ ਕਰਿ ਕੀਨਿ‡ਲਰਾਈ। ਜੋਧਾ ਮਰੇ ਬ੍ਰਿੰਦ ਦੁਹਾਈ[2]। ਬਰਖ ਕਿਤੇ ਬੀਤੇ ਇਸ ਥਾਨ। ਖਰਚ ਖਜ਼ਾਨਾ ਭਯੋ ਮਹਾਨ ॥੭॥ ਬਹੁਤੇ ਸੁਭਟ ਰਹੇ ਰਨ ਠੌਰ। ਬਿਦਤ ਜੁੱਧ ਭਾ ਸਭਿ ਮਹਿ ਗੌਰ[3]। ਚਾਰਹੁੰ ਦਿਸ਼ਾ ਬਿਖੈ ਸੁਨਿ ਗਯੋ[4]।–ਸ਼ਾਹ ਚਤੌਰ ਸੰਗ ਰਣਭਯੋ–॥੮॥ਬਿਨ ਮਾਰੇ ਜੇ ਉਠਿ ਅਬਿ ਚਾਲੇ।ਹੋਤਿ ਉਪੱਦ੍ਰਵ ਹਨਹਿ ਬਿਸਾਲੇ।ਅਨਿਕ ਸੂਰ ਰਾਜੇ ਮੈਂ ਦਲੇ। ਸੋ ਸਭਿ ਮਿਲ ਕਰਿ ਹੋਵਹਿ ਖਲੇ॥੯॥ਆਕੀ ਹੋਇ ਜੰਗ ਕੋ ਚਾਹੈਂ। ਬਿਗਰ ਜਾਇ, ਨਹਿ ਮਿਲਨ ਉਮਾਹੈਂ। ਹਤਹਿ ਚਤੌਰ ਰਹਹਿ ਪਤਿ ਮੇਰੀ। ਪਤਿਸ਼ਾਹਿਤ ਤਬਿ ਬਧਹਿ ਬਧੇਰੀ ॥ ੧੦॥ ਜੋ ਗਢ ਨਹਿ ਟੂਟਹਿ ਹਟਿ ਜਾਹਿ। ਅਨਿਕ ਥਾਨ ਤਬਿ ਜੰਗ ਮਚਾਹਿ।ਭਲੇਚਢੇ ਨਿਜ ਕਾਜ ਸੁਧਾਰਨਿ।ਪੂਰਬ ਕੋ ਭੀ ਕੀਨਿ ਬਿਗਾਰਨ ॥੧੧॥ ਤੁਮਰੇ ਮਹਿ ਬੁਧਿਵਾਨ ਮਹਾਂਨ। ਕਹਹੁ ਉਪਾਵ ਹੋਹਿ ਗਢ ਹਾਨ[5]। ਜੋ ਇਹੁ ਕਾਜ ਸੁਧਾਰਹਿ ਮੇਰਾ। ਤਿਸਤੇ ਅਪਰ ਭਲਾ ਨਹਿ ਹੇਰਾ ॥੧੨॥ ਸਭ ਮਹਿ ਬ੍ਰਿਧਹਿ[6] ਸੁ ਮੋਹਿ ਅਗਾਰੀ। ਤਿਸਕੀ ਆਨ ਮਾਨਿ ਹੌਂ ਭਾਰੀ।ਬਡ ਸੰਕਟ ਇਹੁ ਗਢਕੋ ਪਰਯੋ।ਟੂਟਨੋ ਨਹੀਂ ਜੁਧ

---

[1]ਤੇ ਫੇਰ ਕਹੋ। [2]ਦੋਹਾਂ ਪਾਸਿਆਂ ਦੇ । [3]ਭਾਰੀ। [4]ਸੁਣਿਆ ਗਿਆ ਹੈ। [5]ਕਿਲ੍ਹਾ ਟੁੱਟੇ । [6]ਵਧੇਗਾ । *ਪਾਃ–ਮੁੱਖਜ। †ਪਾਃ–ਸੀਰਨੀ। ‡ਪਾਃ–ਅਨਿਕ।

ਬਡ ਕਰਯੋ ॥੧੩॥ ਭੇਦ ਨਹੀਂ[1]ਰਜਪੂਤਨ ਮਾਂਹਿ। ਅਪਰ ਉਪਾਊ ਬਨਹਿ ਕੋ ਨਾਂਹਿ।ਪੀਰ ਫਕੀਰ ਅਪਰ ਜੇ ਕੋਈ। ਜਿਸ ਕੋ ਕਹਯੋ ਬਾਕ ਫੁਰਿ ਹੋਈ ॥੧੪॥ਸੋ ਖੋਜਹੁ ਚਾਰਹੁੰ ਦਿਸ਼ ਮਾਂਹਿ। ਜਹਾਂ ਸੁਨਹੁ ਪਰਖਹੁ ਤਹਿੰ ਜਾਹਿ*। ਜਿਮ ਪ੍ਰਸੰਨ ਹੁਇ ਕਰੁਨਾ ਕਰਈ। ਮੈਂ ਸਭਿ ਜੁਤਿ ਤਿਸਕੇ ਅਨੁਸਰਈ॥ ੧੫॥ਐਸੇ ਖੋਜ ਬਤਾਵਹਿ ਮੋਹੀ।ਅਧਿਕ ਹਿਤੂ ਤਿਹ ਸਮਨਹਿੰ ਹੋਹੀ। ਇਸ ਸੰਦੇਹ ਗਰਤ ਮਹਿੰ ਗਿਰਯੋ। ਕਰਹਿ ਨਿਕਾਸਨ ਜੋ ਹਿਤ ਭਰਯੋ' ॥੧੬॥ ਇਮ ਸੁਨਿਕੈ ਸਭਿ ਲਗੇ ਬਿਚਾਰਨ ।-ਅਸ ਪੂਰਨਕੋ[2]ਕਰਹਿੰਨਿਹਾਰਨ[3]-। ਕਿਸ ਹੂੰ ਨੇ ਕੋ ਪੀਰ ਬਤਾਵਾਨਿਹਿੰਪਸੰਦ ਅਕਬਰਕੀ ਆਵਾ॥੧੭॥ ਕਹਨ ਲਗਯੋ [4]ਇਸ ਤੇ ਭਿ ਬਡੇਰੇ। ਪ੍ਰਿਥਮ ਮਨਾਏ ਪੀਰ ਘਨੇਰੇ। ਕਿਸਹੂੰ ਤੇ ਨ ਸਰਯੋ ਮਮ ਕਾਮੂ। ਭਏ ਨਿਫਲ ਖਰਚੇ ਬਹੁ ਦਾਮੂ'॥੧੮॥ ਗੁਰਘਰ ਕੋ ਇਕ ਸਿੱਖ ਮਹਾਨਾ†।ਸ਼ਾਹੁ ਬਾਕ ਤਿਨ ਭੀ ਸੁਨਿ ਕਾਨ। ਸਹਤਿ ਸੰਦੇਹੁ[5] ਕਹਿਨ ਕੋ ਹੋਇ।-ਇਹੁ ਹੈ ਤੁਰਕ ਸ਼ੁਧਾਲੁ ਨ ਕੋਇ[6] ॥ ੧੯ ॥ ਗੁਰ ਘਰ ਪਰ ਕਿਮਿ ਸਿਦਕ ਧਰੈ ਹੈ।ਰਿਦੈ ਨੰਮ੍ਰਿ ਕਿਮ ਸੀਸ ਕਰੈਹੈ।ਗੁਰਕੋ ਨਿਮਹਿੰ ਪਾਇ ਬਡਿਆਈ।ਗੁਰਕੋ ਨਿਮਹਿ ਸੁ ਇੱਛ ਪੁਰਾਈ-॥੨੦॥ਏਵ ਬਿਚਾਰ ਏਕ ਦਿਨ ਰਾਤਿ।ਪੁਨਿ ਨਿਸ਼ਚੈ ਚਿਤ ਕੀਨਸਿ ਬਾਤ।-ਏਕਬਾਰ ਮੈਂ ਇਸ ਕੋ ਕਹੌਂ । ਸਤਿਗੁਰ ਕੋ ਪ੍ਰਤਾਪ ਜਸ ਲਹੌਂ[7] ॥੨੧॥ ਇਸਕੇ ਭਲੇ ਭਾਗ ਲੇ ਮਾਨ।ਨਾਂਹਿਤ ਪਾਵੈ ਕਸ਼ਟਮਹਾਂਨ-।ਇਮਿਬਿਚਾਰਕੇ ਚਿਤ ਦ੍ਰਿੜ ਕਰਿਕੇ ।ਗਯੋ ਸ਼ਾਹੁ ਢਿਗ ਖਰੋਨਿਹਰਿਕੈ॥੨੨॥ਕਰ ਤਸਲੀਮ[8] ਸਮੁਖ ਕਰਿ ਨੈਨ।

[1]ਪਾਟਕ ਨਹੀਂ ਹੈ । [2]ਐਸਾ ਪੂਰਾ ਕੌਣ ਹੈ। [3](ਉਸਨੂੰ) ਲੱਭੀਏ। [4](ਮਤਾਂ ਮੰਨੇ ਕਿ ਨਾ ਮੰਨੇ) ਇਸ ਸੰਸੇ ਸਹਤ ਕਹਣ ਲਈ (ਉੱਦਤ) ਹੋਯਾ । [5]ਸ਼ਰਧਾ ਵਾਲਾ ਨਹੀਂ ਹੈ। [6]ਜੈਸਾ ਮੈਂ ਜਾਣਦਾ ਹਾਂ। [7]ਸਲਾਮ। *ਪਾ:-ਜਹਾਂ ਸੁਨਹੁ ਤਹਾਂ ਹੀ ਜਾਹਿ।

†ਮਹਿਮਾ ਪ੍ਰਕਾਸ਼ ਵਿਚ ਇਹ ਗੱਲ ਨਹੀਂ ਲਿਖੀ ਕਿ ਕਿਸੇ ਸਿੱਖ ਨੇ ਅਕਬਰ ਨੂੰ ਪ੍ਰੇਰਨਾ ਕੀਤੀ, ਤੇ ਖਾ: ਤਵਾ: ਲਿਖਦੀ ਹੈ ਕਿ ਦੋ ਸਰਦਾਰਾਂ ਤਾਹਰਬੇਗ ਖਾਂ ਸੂਬਾ ਲਾਹੌਰ ਤੇ ਟੋਡਰ ਮੱਲ ਦੀਵਾਨ ਨੇ ਸਲਾਹ ਦਿੱਤੀ । ਮਹਿਮਾ ਪ੍ਰਕਾਸ਼ ਲਿਖਦਾ ਹੈ ਕਿ ਪਾਤਸ਼ਾਹ ਨੇ ਆਪ ਹੀ ਚੇਤੇ ਕੀਤਾ । ਦੂਸਰੀ ਗੱਲ ਮਹਿਮਾ ਪ੍ਰਕਾਸ਼ ਵਿਚੋਂ ਸਪਸ਼ਟ ਹੈ ਕਿ ਸਤਿਗੁਰ ਨੇ ਚਤੌੜ ਫਤਹਿ ਹੋਣ ਦਾ ਵਰ ਨਹੀਂ ਦਿੱਤਾ। ਕੇਵਲ ਇਹ ਕਿਹਾ ਹੈ:-'ਜਬ ਟੂਟੈ ਗੜ੍ਹ ਫਤਹਿ ਹੋਇ ਜਾਇ' ਕਿ ਜਦੋਂ ਬਾਵਲੀ ਦਾ ਕੜ ਟੁੱਟਣਾ ਹੈ ਓਦੋਂ ਕਿਲਾ ਟੁੱਟਣਾ ਹੈ। ਇਸਦਾ ਮਤਲਬ ਇਹ ਨਿਕਲਦਾ ਹੈ ਕਿ ਸਤਿਗੁਰ ਨੇ ਇਕ ਹੋਣਹਾਰ ਨੂੰ ਜਿਸਦਾ ਹੋਰ ਜੀਵਾਂ ਨੂੰ ਪਤਾ ਨਹੀਂ ਅਗੰਮ ਵਾਚ ਕੇ ਪਹਿਲੋਂ ਸਮਾਂ ਦੱਸਿਆ ਹੈ, ਵਰ ਸ੍ਰਾਪ ਕੁਛ ਨਹੀਂ ਦਿੱਤਾ। ਵਿਸ਼ੇਸ਼ ਲਈ ਵੇਖੋ ਪੰਨਾ ੧੬੭੩ ਦੀ ਟੂਕ†।

'ਸ਼ਾਹਨਸ਼ਾਹ ! ਸੁਨਹੁ ਮਮ ਬੈਨ। ਨਿਮਕ ਤੁਮਾਰੋ ਹਮ ਨਿਤ ਖਾਤਿ। ਭਲੋ ਚਹਤਿ ਹੈਂ ਚਿਤ ਦਿਨ ਰਾਤਿ ॥੨੩॥ ਜਗ ਗੁਰ ਨਾਨਕ ਪ੍ਰਥਮ ਭਏ ਹੈਂ। ਸਭਿਹਿਨਿ ਸ਼ੁਭ ਉਪਦੇਸ਼ ਦਏ ਹੈਂ।ਹਿੰਦੂ ਤੁਰਕ ਦੁਊ ਜਿਸ ਮਾਨਹਿ। ਗੁਰੂ ਪੀਰ ਜਿਸ ਨਾਮ ਬਖਾਨਹਿ ॥੨੪॥ ਅਜ਼ਮਤਿ ਮੈਂ ਪੂਰਨਿ ਸਭਿ ਭਾਂਤੀ। ਜਿਸ ਕੇ ਸਮਸਰ ਨਹਿ ਕਿਸੁ ਥਾਤੀ। ਕਰਾਮਾਤ ਸਭਿ ਥਾਨ ਲਗਾਈ। ਪੀਰ ਮੀਰ ਨੰਮ੍ਰੋ ਅਗੁਵਾਈ[1] ॥ ੨੫ ॥ ਜ਼ਾਹਰ ਸਭਿ ਜਹਾਨ ਮਹਿਂ ਹੋਵਾ। ਜਿਨ ਕੇ ਸਨਮੁਖ ਕੋ ਨ ਖਰੋਵਾ। ਬਾਬਰ ਸ਼ਾਹੁ ਜੁ ਬਡੋ ਤੁਮਾਰੋ। ਤਿਨ ਬਖਸ਼ਯੋ ਇਹੁ ਪਦ ਜੁ ਉਦਾਰੋ ॥ ੨੬ ॥ ਜਨਮਤਿ ਹੀ ਅਜ਼ਮਤਿ ਅਤਿ ਧਾਰੀ। ਸੁਪਤਿ ਛਾਂਵ ਕਿਧ ਫਣ ਬਿਸਤਾਰੀ[2]। ਮਹਿਖਨ[3] ਚਰਿਕੈ ਖੇਤ ਉਜਾਰਾ।ਛਿਨ ਮਹਿਂ ਕਿਧ ਹਰਿਆਵਲ ਸਾਰਾ ॥੨੭॥ ਅਨਿਕ ਮ੍ਰਿਤਕ ਭੀ ਕਰੇ ਜਿਵਾਵਨ। ਜਹਿਂ ਤਹਿਂ ਬਿਚਰੇ ਜਸੁ ਅਤਿ ਪਾਵਨ। ਕਰਾਮਾਤ ਧਾਰੀ ਜਗ ਜੇਤੇ। ਗੋਰਖ ਆਦਿਕ ਸਿਧ ਗਨ ਕੇਤੇ ॥: ॥ ਤੁਰਕਨ ਬਿਖੈ ਪੀਰ ਅਜ਼ਮਤੀ। ਮਤੀ* ਬਿਲੰਦ, ਦ੍ਵੈਤ ਚਿਤ ਹਤੀ। .. ਸ[4] ਆਦਿ ਜਿਨਹੁੰ ਦਿਨ ਨਾਥ[5]।ਤਰੈ ਉਤਾਰਨੋ ਬੋਲਨ ਸਾਥ[6]॥੨੯॥ਸ਼੍ਰੀ ਗੁ ਸਭਿ ਸੋਂ ਚਰਚਾ ਕਰੇ। ਅਜ਼ਮਤ ਕੋ ਦਿਖਾਇ ਕਰਿ ਤਰੈ[7]†। ਕੇਤਿਕ ਗਿਨੀਏਂ ਜਗਤ ਮਝਾਰੇ।ਦਰਸ਼ਨ ਦੇ ਕਰਿ ਨਰ‡ਨਿਸਤਾਰੇ ॥੩੦॥ ਖਲਕ ਬਿਖੈ ਅਸ ਠੌਰ ਨ ਕੋਈ।ਸ਼੍ਰੀ ਨਾਨਕ ਕੋ ਲਖੈ ਨ ਜੋਈ। ਜਿਨ ਕੇ ਹਿੰਦੂ ਤੁਰਕ ਸਮਾਨ। ਮੋਖ ਪੰਥ ਉਪਦੇਸ਼ਤਿ ਦਾਨ ॥੩੧॥ ਕਹੌਂ ਕਹਾਂ ਲਗ ਤਿਨ ਕੀ ਕੀਰਤਿ। ਬਿਦਤਿ ਜਗਤ ਸਗਰੇ ਬਿਸਤੀਰਤਿ। ਰਾਵਰ ਕੇ ਸਮੀਪ ਉਮਰਾਵ। ਬੂਝਿ ਪਿਖਹੁ ਸਭਿ ਲਖੈਂ ਪ੍ਰਭਾਵ॥੩੨॥ਤੇ ਬੈਕੁੰਠ ਲੋਕ ਜਬਿ ਗਏ। ਗਾਦੀ ਪਰ ਗੁਰ ਅੰਗਦ ਥਿਏ। ਮਨ ਇੰਦ੍ਰੀ ਕੋ ਜੀਤਨ ਹਾਰੇ। ਹਾਰੇ ਸ਼ੱਤ੍ਰੂ ਜਿਨਹੁੰ ਅਗਾਰੇ ॥੩੩॥ ਅਤਿ ਗੰਭੀਰ ਧੀਰ ਧਰਮਾਤਮਾ ਕੋ ਕਹਿ ਸਕਿਹੈ ਤਿਨਹੁੰ ਮਹਾਤਮ। ਕਰਾਮਾਤ ਸ਼੍ਰੀ ਨਾਨਕ ਕੇਰੀ। ਲਈ ਛਪਾਇ ਨਹੀਂ ਕਿਨ ਹੇਰੀ ॥੩੪॥ ਅਪਨ ਸਥਾਨ ਥਾਪ ਕੈ ਆਪ। ਜ਼ਾਹਰ ਕਰਿ ਜਹਾਨ ਪਰਤਾਪ। ਦੇਵਲੋਕ ਮਹਿਂ ਗਏ ਗੁਸਾਈਂ। ਗਾਦੀ ਪਰ ਤਿਨ ਤੇ ਪਿਛਵਾਈ ॥੩੫॥

[1]ਅੱਗੇ ਝੁਕੇ। [2]ਸੁੱਤਿਆਂ ਤੇ ਛਾਂ ਕੀਤੀ (ਸੱਪ ਨੇ) ਫਣ ਨੂੰ ਫੈਲਾਕੇ। [3]ਮੱਝੀਆਂ ਨੇ। [4]ਸ਼ੱਮਸ ਤਬਰੇਜ਼। [5]ਸੂਰਜ। [6]ਕਹਿਨ ਨਾਲ ਹੀ। [7]ਨੀਵੇਂ ਕੀਤੇ। *ਪਾ:—ਅਤੀ।
†ਵਿਚਾਰ ਲਈ ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉੱਤਰਾਰਧ ਅੱਧਜਾਯ ੩੭। ‡ਪਾ:—ਜਗ।

ਅਮਰਦਾਸ ਹੈ ਤ੍ਰਿਤੀਓ ਰੂਪ। ਬੈਸ ਬ੍ਰਿੱਧ ਮੁਖ ਜੋਤਿ ਅਨੂਪ। ਜਿਨਹੁੰ ਪਤੱਗਨਾ ਅਚਰਜ ਕਰੀ।–ਆਇ ਬਸਹਿ ਜੋ ਹਮਰੀ ਪੁਰੀ ॥੩੬॥ ਦੇਖਤਿ ਮਾਤ ਪਿਤਾ ਕੇ ਭਾਤ। ਮਰਹਿੰ ਨਹੀਂ ਜੀਵਹਿੰ ਕੁਸ਼ਰਾਤ[1]–। ਕਰਾਮਾਤ ਇੱਤਯਾਦਿ* ਅਨੇਕ। ਬਿਦਤਿ ਜਗਤ ਮਹਿੰ ਸਹਤ ਬਿਬੇਕ॥੩੭॥ਆਗੈ† ਥਿਤਿ ਨਿਤਿ ਰਿਧਿ, ਸਿਧਿ,ਨਿੱਧਾਮੁਖ ਕੋ ਦੇਖਹਿੰ ਸਕਲ ਸਮ੍ਰਿੱਧਿ[2]। ਜਨ ਅਨੇਕ ਜਿਨ ਕੀਨ ਨਿਹਾਲ। ਕਹੈਂ ਜੁ ਮੁਖ,ਹੁਇ ਸੋ ਤਤਕਾਲ[3] ॥ ੩੮ ॥ ਸੁਨ ਕਰਿ ਅਕਬਰ ਅਚਰਜ ਮਾਨਾ। ਰਿਦੈ ਚਾਹਿ ਕਰਿ ਬਾਕ ਬਖਾਨਾ। 'ਕੌਨ ਦੇਸ਼ ਪੁਰਿ ਕੌਨ ਸਥਾਨਾ?। ਨੇਰੇ ਕਿਧੌਂ ਦੂਰ ਪਰਮਾਨਾ? ॥ ੩੯ ॥ ਤਿਨ ਤੇ ਬਰ ਲੇਵਨ ਕੇ ਕਾਰਨ।ਗੁਰ ਸੇਵਕ! ਤੁਮ ਕਰੋ ਉਚਾਰਨ'।ਸੁਨਿ ਕੈ ਹਾਥ ਜੋਰਿ ਗੁਰਦਾਸ।ਕਹਤਿ ਭਯੋ ਅਕਬਰ ਕੇ ਪਾਸ ॥੪੦॥ 'ਸ਼ਾਹਨ-ਸ਼ਾਹ ਸੁਨਹੁ,ਇਸ ਥਲ ਤੇ।ਅਹੈ ਦੂਰ ਬਹੁ,ਮਾਰਗ ਚਲਤੇ। ਰਾਵਰ ਕੋ ਨ ਬਨਹਿੰ ਅਬਿ ਜਾਨੋ।ਦਿੱਲੀ ਪੁਰਿ ਤੇ ਨਿਕਟ ਸੁ ਜਾਨੋ॥੪੧॥ਲਵਪੁਰਿ ਕੇ‡ ਹੈ ਬਹੁਤ ਸਮੀਪ। ਨਦੀ ਬਿਪਾਸਾ, ਹੈ ਅਵਨੀਪ! । ਗੋਇੰਦਵਾਲ ਤੀਰ ਤਿਸੁ ਅਹੈ। ਅਮਰਦਾਸ ਗੁਰ ਤਿਹ ਠਾਂ ਰਹੈ ॥ ੪੨ ॥ ਅਬਹਿ ਮਾਤਬਰ[4] ਰਾਵਰ ਕੇਰ। ਪਹੁੰਚਹਿ ਤਿਨ ਢਿਗ ਕਰਹਿ ਅਦੇਰ[5]। ਅਨਿਕ ਉਪਾਇਨ ਕੋ ਲੈ ਜਾਇ। ਤੁਮਰੀ ਦਿਸ਼ ਤੇ ਬਿਨੈ ਸੁਨਾਇ॥੪੩॥ਸ਼ਰਧਾਲੁ ਹੁਇ ਭਾਵ ਮਹਾਂਨਾ[6]। ਅਰਜ਼ ਗੁਜ਼ਾਰਹਿ ਗਰਜ ਸੁਜਾਨਾ[7]§। ਤਬਿ ਜੋ ਕਰਹਿੰ ਬਾਕ ਗੁਰ ਪੂਰੇ।ਪੂਰਨ ਹੋਇੰ ਜ਼ਰੂਰ ਜ਼ਰੂਰੇ ॥ ੪੪ ॥ ਜਬਹਿ ਪਠਾਵਨ ਕਰਿ ਹੋ ਕੋਇ। ਤਬਿ ਤੁਮ ਹਾਥ ਜੋਰਿ ਕੈ ਦੋਇ। ਸ਼੍ਰੀ ਗੁਰ ਅਮਰਦਾਸੁ ਲੇ ਨਾਮ। ਮੁਖ ਸਨਮੁਖ ਕਰਿਕੈ ਤਿਨ ਧਾਮ ॥ ੪੫ ॥ ਅਪਨੋ ਕਾਜ ਚਿਤਵ ਕਰਿ ਮਨ ਮੈਂ। ਤਸਲੀਮਾਤ[8] ਕਰਿਹੁ ਤਿਸੁ ਛਿਨ ਮੈਂ। ਕਰਹੁ ਆਜ ਤੇ ਐਸੀ ਬਾਤ। ਗਮਨੈ ਮਾਰਗ ਦਿਨ ਅਰੁ ਰਾਤਿ ॥ ੪੬ ॥ ਜਾਚਹਿ ਜਬਹਿ ਜਾਇ ਕਰਿ ਜੋਇ। ਨਿਸ਼ਚੈ ਕਾਰਜ ਤੁਮਰੋ ਹੋਇ। ਪੁਨ ਆਗੈ[9] ਸਤਿਗੁਰੁ ਮਨਾਵਹੁ।ਮਨ ਬਾਂਛਤਿ ਫਲ ਤਿਨ ਤੇ ਪਾਵਹੁ'॥੪੭॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸਿੱਖ ਢਾਕ ਅਕਬਰ' ਪ੍ਰਸੰਗ ਬਰਨਨੰ ਨਾਮ ਖਸ਼ਟਮੋ ਅੰਸੂ ॥ ੬ ॥

---

[1]ਸੁਖ ਅਨੰਦ ਦੇ ਨਾਲ। [2]ਰਿਧੂਤੀਆਂ । [3]ਇਤਬਾਰ ਵਾਲਾ। [4]ਦੇਰ ਨਾ ਕਰੇ। [5]ਬੜੇ ਪ੍ਰੇਮ ਨਾਲ। [6](ਉਹ) ਸੁਜਾਨ ਗਰਜ ਸੁਨਾਵੇ। [7]ਅਦਬ ਨਾਲ ਸਲਾਮ। [8]ਫਿਰ ਅਗੋਂ ਨੂੰ।

*ਪਾਃ–ਇਸ ਆਦਿ। †ਪਾਃ–ਅੱਗੋ। ‡ਪਾਃ–ਤੇ। §ਪਾਃ–ਗੁਰ ਜਸ ਜਨਾ।

੭. [ਗਾੜ੍ਹ ਦੀ ਜੋ ਦਾ ਵਾਕ ਹੋਣਾ]।

ਦੋਹਰਾ ॥ ਸੁਨਿ ਅਕਬਰ ਸ਼ਰਧਾ ਧਰੀ ਕਹਿਨ ਲਗਯੋ ਸਭਿ ਮਾਂਹਿ। 'ਮੱਕੇ ਤੇ ਹਾਜੀ ਅਏ ਅਪਰ ਮੁਜਾਵਰ ਆਹਿ'*॥੧॥ਚੌਪਈ॥ ਤਿਨਹੁੰ ਮੋਹਿ ਢਿਗ ਕਹੀ ਸੁਨਾਇ।–ਸ਼੍ਰੀ ਨਾਨਕ ਪਹੁੰਚੇ ਤਿਸੁ ਥਾਇ।ਤਹਿੰ ਮਕਾਨ ਕੀ ਦਿਸ਼ ਕਰਿ ਚਰਨ। ਸੁਪਤੇ ਨਿਸਾ ਪਰੇ ਢਿਗ ਧਰਨਿ[1]॥੨॥ ਜੀਵਨ ਗਯੋ ਮੁਜਾਵਰ ਹੇਰਿ।ਕਹੇ ਕ੍ਰੂਰ ਬਚ ਗਹਿ ਕਰਿ ਪੈਰ। ਕਰੇ ਘਸੀਟਨ ਤਹਿੰ ਤੇ ਜਬੈ। ਦਰ ਮਕਾਨ[2] ਤਿੰਸ ਦਿਸ਼ ਭਾ ਤਬੈ–॥੩॥ਮੁਸਲਮਾਨਭੀ ਮਾਨਹਿੰ ਤਿਨ ਕੋ। ਇਕ ਸਮ ਜਸ ਬਜਾਪਯੋ ਜਗੁ ਜਿਨ ਕੋ।ਤਿਨ ਤੇ ਮੈਂ ਅਬ ਹੋਇ ਸਨਾਥ[3]। ਕਾਰਜ ਪੂਰਵੋਂ ਧਰਿ ਪਗ ਮਾਥ'॥੪॥ ਇਮ ਕਹਿ ਤਜਾਰ ਕੀਨ ਬੁਧਿਵਾਨਾ। ਪਢਯੋ ਪਾਰਸੀ ਇਲਮ ਮਹਾਂਨ। ਨਿਤਿ ਸਤਿਸੰਗੀ,ਮਾਧੁਰ ਕਹੈ। ਬਿਮਲ ਰਿਦਾ ਜੋ ਸਭਿ ਬਿਧਿ ਲਹੈ ॥੫॥ ਸਾਥ ਉਪਾਇਨ ਉੱਤਮ ਦੀਨਸਿ। ਜ਼ਰੀ ਵਸਤ੍ਰ ਪਸ਼ਮੀਬਰ ਲੀਨਸਿ। ਇੱਤਯਾਦਿਕ ਲੈ ਦਰਬ ਘਨੇਰਾ।ਚਲਯੋ ਗੁਰੂ ਦਿਸ਼ ਭਾਵ ਬਡੇਰਾ॥੬॥ ਪੁਨ ਅਕਬਰ ਨੈ ਸਿੱਖ ਸੋਂ ਕਹਯੋ। 'ਗੁਰੂ ਬ੍ਰਿਤਾਂਤ ਸਰਬ ਤੈਂ ਲਹਯੋ।ਤੂੰ ਭੀ ਗਮਨਹੁੰ ਇਸ ਕੇ ਸਾਥ।ਮਮਦਿਸ਼ ਤੇ ਟੇਕਹੁ ਪਗ ਮਾਥ ॥੭॥ ਜਥਾ ਬਚਨ ਸ਼੍ਰੀ ਮੁਖ ਤੇ ਕਹੈਂ। ਤੁਮ ਸੰਗ ਬਹੁਤ ਸਾਂਢਨੀ[4] ਅਹੈਂ। ਅਤਿਸ਼ੈ ਤੁਰਤ ਪਠਾਵਹੁ ਸੁਧਿ ਕੋ[5]। ਸੇਵਹੁ ਸਤਿਗੁਰ ਕਰਿ ਸੁਧਿ ਬੁਧਿ ਕੋ[7] ॥ ੮ ॥ ਅਕਬਰ ਤੇ ਰੁਖਸਦ ਹੁਇ ਚਲੇ। ਕਰਤਿ ਉਤਾਇਲ ਮਾਰਗ ਢਲੇ। ਲਘੁ ਬਿਸਰਾਮ[6] ਗਮਨੈਂ ਦੂਰ[7]ਜਾਇ ਪਹੁੰਚੇ ਗੁਰੂ ਹਜ਼ੂਰ ॥੯॥ ਗੋਇੰਦਵਾਲ ਸਿਵਰ ਕਰਿ ਦੀ। [8] ਸਗਰੀ ਭੇਟ ਹਾਥ ਧਰਿ ਲੀਨਿ। ਸ਼੍ਰੀ ਗੁਰ ਅਮਰਦਾਸ ਨਿਜ ਥਾਂਇ। ਬਡੀ ਬਾਪਿਕਾ ਕਹੁ ਬਨਵਾਇ॥੧੦॥ ਬੈਠਹਿੰ ਆਪ ਜਾਇ ਕਰਿ ਤਹਾਂ। ਸ਼ਿਲਪੀ[9] ਕਾਰ ਸਵਾਰਹਿੰ ਜਹਾਂ। ਸ਼੍ਰੀ ਮੁਖ ਤੇ ਫੁਰਮਾਵਹਿੰ ਜਸੋਂ ਜਸੋਂ। ਬਨੇਂਤ ਬਨਾਵਹਿੰ ਸਿਲਪੀ ਤਸੋਂ ਤਸੋਂ॥੧੧॥ ਅਨਿਕ ਜਤਨ ਕੋ ਕਰਤੇ ਅਹੈਂ। ਮਨੁਜ ਸੈਂਕਰੇ ਨਿਸ ਦਿਨ ਰਹੈਂ। ਹੋਈ ਰਹਤਿ ਭੀਰ ਚਹੁੰਫੇਰੇ।ਘਨੇ ਮਿਹਨਤੀ,ਸਿੱਖਘਨੇਰੇ॥੧੨॥ਅਨਿਕ ਦੇਸ਼ ਤੇ ਸੰਗਤਿ ਆਵੈ।ਦਰਸ਼ਨ ਦਰਸ ਕਾਮਨਾ ਪਾਵੈ।ਤਿਸੁ ਦਿਨ ਭੋਰ ਹੋਤਿ ਜਬਿ

[1]ਪੁਜਾਰੀ ਹੈਸਨ। [2]ਰਾਤ ਪਈ ਤੇ ਧਰਤੀ ਤੇ ਸੁੱਤੇ। [3]ਕਾਅਬੇ ਦਾ ਬੂਹਾ। [4]ਨਿਹਾਲ। [5]ਊਠਣੀਆਂ। [6]ਮੈਨੂੰ ਖਬਰ ਅਤੀ ਛੇਤੀ ਘੱਲੋ। [7]ਕਰਕੇ ਬੁੱਧੀ ਪਵਿੱਤ੍ਰ। [8]ਥੋੜਾ ਅਰਾਮ ਕਰਦੇ ਹਨ ਅਤੇ ਦੂਰ ਚਲੇ ਜਾਂਦੇ ਹਨ ਭਾਵ ਬਹੁਤਾ ਸਫਰ ਕਰਦੇ ਹਨ। [9]ਕਾਰੀਗਰ।

*ਪਾ:–ਤੁਹਿ।

ਆਏ।ਬੈਠੇ ਗੁਰ ਮਸਨੰਦ[1]ਬਿਛਾਏ॥੧੩॥ਦੇਸ਼ ਦੇਸ਼ ਤੇ ਸਿਖ ਚਲਿ ਆਇ। ਧਰੈਂ ਉਪਾਇਨ ਸੀਸ ਨਿਵਾਇ।ਬੈਠੇ ਸਬਦ ਗਾਵਨੋ ਹੋਤਿ।ਗੁਰਸਿੱਖੀ ਕਹੁ ਕਰਤਿਉ ਦੋਤਿ॥੧੪॥ਇਤਨੇਮਹਿਂਅਕਬਰਕੇਮਾਨਵ।ਆਏਸੰਗਉਪਾਇਨਿ ਠਾਨਵ। ਹਾਥ ਜੋਰ ਧਰਿ ਦੀਨ ਅਗਾਰੀ। ਹੋਇ ਦੀਨ ਮਨ ਬੰਦਨਧਾਰੀ ॥੧੫॥ਗੁਰ ਪੂਛੇ*"ਤੁਮ ਕਿਤਤੇ ਆਏ?।ਭੇਟ ਮੋਲ ਬਹੁ ਬਸਤੁ ਲਜਾਏ। ਕੋ ਕਾਰਜ ਗੁਰ ਪੁਰਜੋ ਤੁਮਾਰੋ?।ਕੈ ਜਾਚਨ ਕੋ ਚਹਤਿ,ਉਚਾਰੋ[2]॥੧੬॥ ਸੁਨਿ ਕੈ ਨਵੀਸਿੰਦ[3] ਕਰ ਜੋਰੇ। 'ਸ਼ਹਨਸ਼ਾਹ† ਤੁਮ ਚਰਨ ਨਿਹੋਰੇ[4]। ਰਾਵਰਿ ਨਿਕਟਿ ਪਠਾਵਨ ਕੀਨੇ। ਜਸ ਤੁਮਰੋ ਸ਼੍ਰਵਨਨ ਸੁਨਿ ਲੀਨੇ॥੧੭॥ ਪਠੀ ਉਪਾਇਨ ਸ਼ਰਧਾ ਧਰਿਕੈ। ਬਾਰਿ ਬਾਰਿ ਬਹੁ ਬਿਨੈ ਉਚਰਿਕੈ। ਸਭਿ ਪੈ ਨ ਤੇ ਹੋਇ ਨਿਰਾਸੇ।ਪਠਜੋ ਹਮਹਿਕੋ ਰਾਵਰਿ ਪਾਸੇ॥੧੮॥ਕੀਰਤਿ ਸ਼੍ਰੀ ਨ ਾਨਕ ਕੀ ਸੁਨਿਕੈ। ਗੁਰ ਅੰਗਦ ਕੀ ਗੁਰਤਾ ਗੁਨਿਕੈ। ਰਾਵਰਿ ਕੀ ਮਾਂ ਮਾ ਕਹੁ ਮਾਨਿ।ਪਠਜੋ ਹਮੈਂ ਅਕਬਰ ਸੁਲਤਾਨ॥੧੯॥ਕੀਨਸਿ ਦਿੱਲੀ ਤੇ ਪ੍ਰਸਥਾਨ। ਬਿਗਰ ਪਰੇ ਰਜਪੂਤ ਮਹਾਨ। ਤਹਾਂ ਜੰਗ ਐਸੋ ਕਛੁ ਹੋਵਾ। ਗਨ ਸੁਭਟਨਿ ਕੋ ਰਣ ਥਲ‡ਸੋ ਵਾ[5]॥ ੨੦ ॥ ਤੋਪੈਂ ਬਹੁਤ ਬਰਖ ਚਲਿ-ਵਾਈ।ਧੂਮ ਧਾਰ[6] ਨਭ ਮਹਿਂ ਬਹੁ§ ਛਾਈ।ਅਨਿਕ ਸੁਰੰਗੈਂ ਖੋਦ ਉਡਾਈ। ਲਾਖੋਂ ਜ੍ਵਾਲਾਬਮਨਿ[7] ਛੁਟਾਈ ॥੨੧॥ ਨਿਕਸਹਿਂ ਵਹਿਰ ਦੁਰਗ ਤੇ ਰਾਜੇ । ਬਜਹਿਂ ਜੁਝਾਊ ਦੁਹੁ ਦਿਸ਼ਿ ਬਾਜੇ।ਜੋਧਾ ਭਿਰਹਿਂ ਪਰਸਪਰ ਘਨੇ। ਲਰਹਿਂ ਮਰਹਿਂ ਗਿਰ ਸ਼ੋਣਿਤ ਸਨੇ ॥ ੨੨ ॥ ਇਸ ਬਿਧਿ ਮਚਹਿ ਘੋਰ ਸੰਗ੍ਰਾਮੁ। ਲਾਖਹੁ ਨਰ ਪਹੁੰਚਹਿਂ ਜਮ ਧਾਮ। ਅਨਿਕ ਉਪਾਉ ਸ਼ਾਹ ਕਰਿ ਰਹਜੋ। ਗਢ ਚਿਤੌਰਕੋ ਕਜੋਹੁ ਨ ਲਹਜੋ[8]॥੨੩॥ਸਭਿ ਪੀਰਨਿਕੋ ਬਾਕ ਸਿਮਰਿਕੈ। ਰਹਜੋ ਸ਼ਾਹੁ ਅਚਰਜ ਉਰ ਧਰਿ ਕੈ। ਕਾਰਜ ਸਰਜੋ ਨ ਜਬਿ ਕਿਸ ਭਾਂਤਿ। ਸੁਨਿ ਤੁਮਰੀ ਕੀਰਤਿ ਅਵਿਦਾਤਿ॥੨੪॥ਬਚਨ ਆਪ ਕੋ ਸੁਨਿਬੇ ਕਾਰਨ। ਪਠਜੋ ਉਤਾਇਲ ਕਾਜ ਸੁਧਾਰਨ।—ਹਮ ਰਾਵਰਿ ਕੀ ਸ਼ਰਨੀ ਪਰੇ। ਪੂਰਹੁ

---

[1]ਗਦੀ, ਤਖਤ। [ਅੰ:, ਅਸਨਦ]। [2]ਮੁਨਸ਼ੀ ਨੇ। [3]ਭਾਵ ਅਕਬਰ ਨੇ ਚਰਨਾਂ ਵਿਚ ਬੇਨਤੀ ਕੀਤੀ ਹੈ। [4]ਸੋ ਰਣਭੂਮਕਾ (ਹੋਈ ਹੈ) (ਅ) ਸੂਰਮਿਆਂ ਦਾ ਸਮੂਹ ਰਣ ਥਲ ਵਿਚ ਮੋਂ ਗਿਆ ਹੈ, ਭਾਵ ਬਹੁਤ ਮੋਏ ਹਨ। [5]ਧੂਆਂਧਾਰ। [6]ਬੰਦੂਕਾਂ। [7]ਭਾਵ ਕਿਲ੍ਹੇਤਕ ਜਿੱਤ ਨਹੀਂ ਸੱਕਿਆ।

*ਪਾ:—ਬੂਝੇ।

†ਪਾ:—ਸ਼ਾਹਸ਼ਾਹ। ‡ਪਾ:ਬਲ। §ਪਾ:—ਰਹਿ।

ਪੈਜ ਤਹਾਂ ਜਿਮਿ ਕਰੈਂ[1] ॥੨੫॥ ਸ਼੍ਰੀ ਨਾਨਕ ਸੋਂ ਬਡੋ ਹਮਾਰੋ।ਮਿਲਿ ਕਰਿ ਪਾਯੋ ਰਾਜ ਉਦਾਰੋ। ਯਾਂਤੇ ਹਮ ਤਿਨ ਹੀ ਕੇ ਅਹੈਂ। ਹਮਰੀ ਸ਼ਰਮ ਆਪ ਹੀ ਲਹੈਂ ॥੨੬॥ ਰਾਵਰ ਕੀ ਮੈਂ ਸੁਨੀ ਬਡਾਈ। ਪਰੈਂ ਸ਼ਰਨਿ ਤਜਿ ਆਸ ਪਰਾਈ। ਤਿਸਕੇ ਸਦਾ ਸਹਾਈ ਹੋਤਿ। ਚਿੰਤਾ ਸਗਰੀ ਸੰਕਟ ਖੋਤਿ–[2] ॥ ੨੭॥ਸ਼੍ਰੀ ਗੁਰ ਅਮਰਦਾਸ ਸੁਨਿ ਬੈਨ। ਬ੍ਰਿੱਧ ਬੈਸ ਜਿਨਿ ਆਯੁਤ ਨੈਨ[3]। ਸ਼ਤ ਬਰਖਨ ਲੌ[4] ਪਹੁੰਚੇ ਜਾਇ। ਬਿਸਦ ਸ਼ਮਸ[5],ਬਰ ਬਦਨ ਸੁਹਾਇ॥ ੨੮॥ ਤਨ ਪ੍ਰਮਾਨ ਲਘੁ[6] ਜਿਨਿ ਕੋ ਅਹੈ। ਤਬਿ ਭੀ ਤਪ ਤਾਪਤਿ ਅਤਿ ਰਹੈਂ। ਪੁਰਸ਼ੋਤਮ ਸਭਿ ਸੁਖ ਪਰਹਰਿ ਕੈ। ਕਸਹਿੰ ਸਰੀਰ, ਕਸ਼ਟ ਨਿਤਿ ਧਰਿ ਕੈ॥੨੯॥ ਸੁਨਿ ਕੈ ਸਿਖ ਕੇ ਬਾਕ ਸਦੀਨ[7]। ਅਕਬਰ ਸ਼ਰਧਾ ਜਾਨਿ ਨਵੀਨ।–ਦੂਰ ਦੇਸ਼ ਤੇ ਪਹੁੰਚੇ ਆਇ।ਇਨਕੀ ਆਸਾਪੂਰਿਕਰਾਇ–॥੩੦॥ ਇਮ ਮਨ ਠਾਨਿ ਮਹਾਂਨ ਕ੍ਰਿਪਾਲ।ਬੋਲਤਿ ਭਏ ਬਾਕ ਤਿਸ ਕਾਲ।[8]ਜਬਿ ਕੋ ਅਕਬਰ ਚਢਨੋ ਸੁਚੇਤ। ਗਢ ਚਿਤੌਰ ਨਿਜ ਲੈਬੇ ਹੇਤ ॥੩੧॥ ਸਰਬ ਭਾਂਤਿ ਕਰਿ ਦਲ ਬਲ ਤਮਾਰੀ। ਘੇਰਨੋ ਦੁਰਗ ਜਤਨ ਕਰਿ ਭਾਰੀ॥ ਤਬਿ ਤੇ ਤਿਸੀ ਰੀਤਿ ਹਮ ਕੀਨਿ। ਉੱਦਮ ਬਾਪੀ ਰਚਨ ਨਵੀਨ॥੩੨॥ਅਨਿਕ ਜਤਨ ਹਮ ਭੀ ਕਰਿ ਰਹੋ।ਸਿਧਤਾ ਨਹਿੰਬਾਪੀ ਕੀ ਲਹੋ।ਜਬਹਿ ਬਾਪਿਕਾ ਕੋ ਕੜ ਤੂਟੈ। ਤਬਿ ਹੀ ਦਿਢ ਚਤੌਰ ਗਢ ਛੂਟੈ ॥੩੩॥ ਦੋਨਹੁੰ ਕਾਰਜ ਅਹੈਂ ਸਮਾਨ। ਤਹਿੰ ਰਜਪੂਤ ਮਹਾਂ ਬਲਵਾਨ। ਇਹਾਂ ਕਠੋਰ ਰੋਰ ਅਰ ਰਹੈ[9]। ਕਰੈ ਜਤਨ ਬਹੁ ਭਗਨ ਨ ਲਹੈ[10] ॥੩੪॥ ਤੈਸੇ ਤਹਾਂ ਨ੍ਰਿਪਤਿ ਭਟ ਭਾਰੀ।ਸਰ[10]ਨਹਿੰ ਭਏ ਕਰਤਿ ਨਿਤ ਰਾਰੀ।ਰੋਰਨ ਕੋ ਕਰ ਜਬਿ ਹਮਢੋਰੈਂ। ਸ਼ਾਹੁ ਨਿਸੈਸੈ ਦਿਢ ਗਢ ਤੋਰੈ ॥ ੩੫ ॥ ਜਿਸੀ* ਮਾਸ ਕੋ ਪੱਖ ਜੁ ਹੋਇ। ਤਿਥਿ ਅਰੁ ਵਾਰ ਏਕ ਹੀ ਜੋਇ। ਤਿਸੀ ਜਾਮ ਕੀ ਘਟਿਕਾ ਇਕ ਮਹਿੰ। ਟੂਟਹਿੰ ਦੋਨਹੁ ਸਮ, ਨਹਿੰ ਅਟਕਹਿੰ ॥ ੩੬ ॥ ਆਗੈ ਪਾਛੈ ਕਾਜ ਨ ਸਰੈ। ਤਿਸਹੀ ਸਮੈ ਸਿੱਧ ਜੁਗੁ ਕਰੈਂ†[7]।ਇਮਸੁਨਿਕੈ ਦੋਨੋ ਬੁਧਿਵਾਨ।ਰਿਦੈਕੁਤੂਹਲ[10] ਸਹਤ ਮਹਾਂਨ॥੩੭॥ਅਤਿ ਪ੍ਰਸੰਨਤਾ ਧਰਿ ਕਰਿ ਉਰ ਮੈਂ। ਸ਼ਰਧਾ

[1]ਜਿਵੇਂ(ਕਹੋ)ਕਰੀਏ।(ਅ)ਜਿਵੇਂ ਹੋ ਸਕੇ।[2]ਵਿਸ਼ਾਲ ਨੇਤ੍ਰ।[3]ਸੌ ਸਾਲ ਤਕ। [4]ਚਿੱਟਾ ਦਾੜ੍ਹੀ।[5]ਸਰੀਰ ਦਾ ਕੱਦ ਛੋਟਾ। [6]ਨਿੰਮ੍ਰਤਾ ਵਾਲੇ। [7]ਰੋੜ ਅੜ ਰਹੇ ਹਨ। [8]ਟੁੱਟਦੇ ਨਹੀਂ। [9]ਫਤਹ।[10]ਅਚਰਜਤਾ। [ਸੰਸ:, ਕੌਤੂਹਲ]। *ਪਾ:–ਤਿਸੀ। †ਖਾਲਸਾ ਤਵਾਰੀਖ ਤੇ ਮੁਹੰਮਦ ਜ਼ਕਾਉੱਲਾ ਦੀ ਤਾਰੀਖ ਹਿੰਦੁਸਤਾਨ ਵਿਚ ਬਾਵਲੀ ਬਣਨ ਦਾ ਸੰਮਤ ੧੬੧੬ ਬਿ: ਦਿੱਤਾ ਹੈ ਤੇ ਚਤੌੜ ਫਤੇ ਹੋਣ ਦਾ ਸਨ ਇਤਿਹਾਸਾਂ ਵਿਚ ਮਾਰਚ ੧੫੬੮ ਈ: ਅਰਥਾਤ ੧੬੨੫ ਵਿ: ਹੈ। ਇਸ ਹਿਸਾਬ ਪਤਾ ਲਗਦਾ ਹੈ ਕਿ ਉੱਪਰਲੀ ਸਾਖੀ ਨਹੀਂ ਹੋਈ। [ਦੇਖੋ ਪਿੱਛੇ ਸਫਾ ੧੬੬੨ ਦੀ ਟੁਥਾ]।

ਬਧੀ ਬਿਸਾਲੀ ਗੁਰਮੋਂਕਰ ਜੋਰੇ ਪਦ ਨਮੋ ਕਰੈਤੇ।'ਸੱਤਨ,ਸੱਤਨ'ਮੁਖ ਤੇ ਉਚਰੈਤੇ ॥੩੮॥ ਸੁਨਿ ਗੁਰ ਵਾਕ ਸਿਵਰ ਮਹਿ ਆਏ। ਸ਼ਾਹੁ ਕਾਜ ਸਿਧਿ ਲਖਿ ਹਰਖਾਏ। 'ਆਵਨ ਸਫਲ ਹਮਾਰੋ ਹੋਵਾ। ਦਰਸ਼ਨ ਦਰਸੇ ਸੰਕਟ ਖੋਵਾ॥੩੯॥ਹਮ ਪਰ ਸ਼ਾਹੁ ਪ੍ਰਸੰਨੈ ਹੋਇ।ਬਾਂਛਤਿ ਦਰਬ ਦੇਇ ਹੈ ਸੋਇ[ਅ]। ਅਤਿ ਦੁਖ ਸਾਗਰ ਸੰਸੈ ਮਾਂਹਿ[1]। ਪਾਰਿ ਪਰਹਿ ਉਰ ਮੈਂ ਹਰਖਾਹਿ'॥੪੦॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸ਼੍ਰੀ ਗੁਰ ਅਮਰਦਾਸ' ਪ੍ਰਸੰਗ ਬਰਨਨੈ ਨਾਮ ਸਪਤਮੋ ਅੰਸੁ॥ ੨॥ ੯. [ਚਿਤੌੜ ਗੜ੍ਹ ਫੱਟਣਾ]

ਦੋਹਰਾ ॥ ਅਤਿ ਹਰਖਤਿ ਖਤ ਕੋ ਲਿਖਤਿ ਸਤਿਗੁਰ ਬਚ ਜਿਸ ਭਾਂਤਿ। ਦਯੋ ਸਾਂਢਲੀ[2]ਕੋ ਤੁਰਤ ਕਹਯੋ'ਗਮਹੁ ਦਿਨ ਰਾਤਿ'॥੧॥ਚੌਪਈ॥ ਲੇ ਖਤ ਤਬੈ ਉਤਾਇਲ ਧਾਯੋ। ਨਿਸ ਦਿਨ ਚਲਤਿ ਜਾਨੁ ਬਦਲਾਯੋ[3]। ਬਹੁ ਡਾਕ ਮਹਿੰਸੁਧਿ ਤਤਕਾਲ।ਪਹੁੰਚਯੋ ਜਹਿੰਅਕਬਰ ਮਹਿਪਾਲ॥੨॥ਕਾਗਦ ਮਹਿ ਜੋ ਲਿਖ ਕਰਿ ਪਠਯੋ[4]।ਸ਼ਾਹੁ ਖੋਲਕੈ ਤਤਛਿਨਿਪਠਯੋ[5]।ਹਰਖਮਾਨੁ ਹੁਇ ਬਹੁ ਮਨ ਮਾਂਹਿ। ਸੋ ਜਾਨਯੋ ਜੋ ਸ਼੍ਰੀ ਮੁਖ ਪ੍ਰਾਹਿ॥ ੩ ॥ਮਨਹੁੰ ਕ੍ਰਿਪਨ ਕਹੁੰ ਪਾਰਸੁਪਾਵਾ।–ਗਢਿ ਲੈਹੌਂ–ਬਿਸਵਾਸ[6]ਉਪਾਵਾ॥ ਸ਼ਰਧਾ ਅਧਿਕਰਿਵੈ ਬਿਰਧਾਈ। ਤਹਿੰ ਬੈਠੇ ਹੀ ਗ੍ਰੀਵ ਨਿਵਾਈ ॥ ੪ ॥ ਕੌਤਕ[ੲ] ਰਿਦ ਹੈ ਖਭ ਲਿਖਵਾਯੋ। 'ਤੁਮ ਨੇ ਲਿਖਯੋ ਸੁ ਹਮ ਲਖਿ ਪਾਯੋ। ਸ਼੍ਰੀ ਗੁਰ ਜੋ ਇਮ ਬਾਕ ਬਖਾਨਾ। ਤੁਮ ਦੋਨੋ ਰਹਿਯਹੁ ਤਿਸ ਥਾਨਾ ॥ ੫ ॥ ਥਾਪੀ ਕਰ ਟੂਟਨ ਕੇ ਹੇਤ। ਕਰਹੁ ਜਤਨ ਧਨ ਬੁੱਧਿ ਸਮੇਤ। ਜਿਮਿ ਉਦਪਾਨ[ਸ] ਸਿੱਧਿ ਹੁਇ ਜਾਇ। ਜਥਾ ਸ਼ਕਤਿ ਬਹੁ ਕਰਹੁ ਉਪਾਇ ॥ ੬ ॥ ਸ਼ਿਲਪੀ ਚਾਤੁਰ[ਹ] ਲੇਹੁ ਬੁਲਾਈ। ਕਰਿਹੁ ਸ਼ੀਘ੍ਰਤਾ ਮੁਝ ਹਰਖਾਈ'। ਖਤ ਦੇ ਕਰੀ ਤਿਸੈ ਤਕਰਾਈ।'ਅਤਿ ਤੂਰਨ ਸੁਧਿ ਦਿਹੁ ਪਹੁੰਚਾਈ॥੭॥–ਗਢ ਟੂਟੇ ਹਰਖਹਿ ਸੁਲਤਾਨ। ਕਰਹਿ ਸਭਿਨਿ ਬਖ਼ਸ਼ੀਸ਼ ਮਹਾਨ–'। ਚਲਯੋ ਸਾਂਢਲੀ ਪੌਨ ਸਮਾਨ। ਗੋਇੰਦਵਾਲ ਦਈ ਸੁਧਿ ਆਨਿ ॥ ੮ ॥ ਜਾਨਯੋ ਤਿਨਹੁੰ ਸ਼ਾਹੁ ਭਿੱਪ੍ਰਾਯ[10]। ਰਹਨ ਲਗੇ ਕਰਿ ਬਹੁਤ ਉਪਾਯ। ਬ੍ਰਿੰਦ ਮਿਹਨਤੀ ਸ਼ਿਲਪੀ ਲਾਏ। ਕੀਨਸਿ ਤਯਾਰ ਮਹਿਲ ਸਮੁਦਾਏ॥੯॥ ਕਰ ਰੋਰਨ ਕੋ[11] ਅਟਕਯੋ ਤਰੋ।ਭਗਨ ਖਨਹਿੰ[12] ਬਿਚ ਨਰ ਬਹੁ ਬਰੋ।ਸ਼੍ਰੀ ਗੁਰ ਅਮਰਦਾਸ

[1]ਸ੍ਰੇਸ਼ਠ ਰੂਪ ਸਮੁੰਦਰ ਦੇ ਦੁਖ ਵਿਚੋਂ। [2]ਸਾਂਢਨੀ ਸਵਾਰ। [3]ਸਵਾਰੀ ਬਦਲਦਾ। [4]ਭੇਜਿਆ ਸੀ। [5]ਪੜ੍ਹਿਆ। [6]ਭਰੋਸਾ। [7]ਪ੍ਰਸੰਨ। [8]ਬਾਵਲੀ। [9]ਕਾਰੀਗਰ ਸਿਆਣੇ। [10]ਤਾਤਪਰਜ। [11]ਹੋਰਾਂ ਦਾ ਕੜ। [12]ਤੋੜਨ ਲਈ ਪੁੱਟਦੇ ਹਨ। *ਪਾ:–ਜੋਇ।

ਦਿਨ ਸਾਰੇ।ਬੈਠਿ ਕਰਾਵਹਿੰ ਬਾਪੀ ਕਾਰੇ ॥੧੦॥ ਅਕਬਰ ਸ਼ਾਹੁ ਪਠੇ ਨਰ ਜੋਇ। ਚਤੁਰ ਜਾਮ ਬੈਠੇ ਰਹਿੰ ਸੋਇ। ਬੁਧਿ ਬਲ ਧਨ ਬਲ ਕਰਿਤੇ ਰਹੈਂ। –ਸਿੱਧ ਉਤਾਇਲ ਹੁਇ–ਚਿਤ ਚਹੈਂ॥੧੧॥ਲੋਹਨ ਕੇ ਹੱਥਮਾਰਨ ਸਾਥ। ਲਘੁ ਅਰ ਗਰਵ ਹਤਹਿੰ ਗਹਿ ਹਾਥ[1]। ਬਹੁਤ ਕਟਨੋ ਥੋਰੋ ਰਹਿ ਗਯੋ। ਟੂਟਨਿ ਕੋ ਸੁ ਤਮਾਰ ਜਬਿ ਭਯੋ॥੧੨॥ਗਢ ਚਤੌਰ ਉਤ ਅਕਬਰ ਹਰਖਾ। ਕਰਿਵਾਵਤਿ ਭਾ ਗੁਲਕਨ ਵਰਖਾ। ਤੋਪੈਂ ਬਡੀ ਜੰਜੈਲ ਜੰਬੂਰੇ। ਨਿਕਟ ਦੁਰਗ ਹੁਇ ਦਾਗਤਿ ਸੂਰੇ॥੧੩॥ਹਲਾਹਲੀ ਕਰਿ ਰੌਰ ਮਚਾਏ। ਸ਼ਕਤੀ[2] ਤੋਮਰ[3] ਖੜਗ ਉਠਾਏ। ਅਨਿਕ ਗੁਬਾਰਨ ਕੀ ਕਰਿ ਮਾਰੇ[4]। ਗਿਰਦ ਸੁਰੰਗੈਂ ਦੁਰਗ ਬਿਦਾਰੇ[5]॥੧੪॥ਉਤ ਰਜਪੂਤ ਸਹੋ ਨਹਿੰ ਅੰਤਰਿ। ਨਿਕਸੇ ਚਾਹਤਿ ਜੰਗ ਨਿਰੰਤਰ। ਜੈਮਲ ਵੱਤਾ ਦੋਨਹੁੰ ਭ੍ਰਾਤ। ਲਰੇ ਵਹਿਰ ਜੋਧਾ ਬੱਖਯਾਤ ॥੧੫॥ ਦਲ ਦੋਨਹੁੰ ਮਿਲਿ ਆਪਸ ਮਾਂਹੀ। ਕਰਹਿੰ ਪ੍ਰਹਾਰ ਅੰਗ ਕਟਿ ਜਾਹੀਂ।ਗਿਰਹਿੰ ਤੁਰੰਗ ਤੇ ਸੁਰਗ ਚਵੈਤੇ[6]। ਇਕ ਘਾਇਲ ਘੂਮਤਿ ਤਰਵੈਤੇ॥੧੬॥ਅਸ ਦਾਰੁਨ ਸੰਗ੍ਰਾਮ ਮਚਾਵਾ। ਸ਼ਵ ਦੇਹਨ ਕਰਿ[7] ਸੋ ਥਲ ਛਾਵਾ।[8]ਰੁੰਡ ਮੁੰਡ ਭੁਜਦੰਡ ਬਿਹੰਡੇ[9]।ਖੰਡ ਖੰਡ ਬਡ ਦੰਡ ਘਮੰਡੇ[10]॥੧੭॥ ਕਹਾਂ ਲਗੇ ਰਣ ਬਰਨਨ ਕਰੌਂ। ਇਹੀ ਗ੍ਰੰਥ ਬਡ ਹ੍ਵੈ ਇਮ ਡਰੌਂ। ਤਿਸ ਬਾਸੁਰ[11]ਲਰਤੇ ਜੁਗ ਭ੍ਰਾਤ।ਬਹੁ ਲਸ਼ਕਰ ਤੁਰਕਨ ਕਰਿ ਘਾਤ ॥ ੧੮ ॥ ਛੱਤਾ ਗਿਰਜੋ ਯੁੱਧ ਮਹਿੰ ਐਸੇ।ਮੂਲ ਕਟੇ ਧਰ ਤਰੁਵਰ ਜੈਸੇ[12]।ਲਗੇ ਸ਼ਸਤ੍ਰ ਬਹੁ ਜਰਜਰਿ[13]ਹੋਵਾ। ਹੁਰਨ[14] ਨੂਰ ਰੂਰ ਕੋ ਜੋਵਾ ॥ ੧੯ ॥ ਰਨ ਸਨਮੁਖ ਤਨ ਤਮਾਗਨ ਕਰਿਕੈ।ਗਯੋ ਸੁਰਗ ਉਰ ਆਨੰਦ ਭਰਿਕੈ।ਜੈਮਲ ਵਹਿਰ ਭ੍ਰਾਤ ਮਰਿਵਾਇ।ਅੰਤਰ ਦੁਰਗ ਬਹੁਤ ਬਿਲਪਾਇ॥੨੦॥[15]ਰਹਜੋ ਇਕਾਕੀ ਭ੍ਰਾਤ ਬਿਹੀਨ। ਕਟੇ ਪੰਖ ਜੁਗ ਜਿਮ ਖਗ ਦੀਨ[15]*। ਭੁਜਾ ਗਈ ਕਟਿ ਨਿਰਬਲ ਰਹਜੋ। ਭ੍ਰਾਤ ਬਿਨਾ ਕੋ ਨਾਥ ਨ ਲਹਜੋ ॥੨੧॥ ਜੀਵਤ ਰਹਿ

---

[1]ਛੋਟੇ ਵਡੇ ਮਾਰਦੇ ਹੋਨ ਹਥ ਵਿਖੇ ਫੜਕੇ। [2]ਬਰਛੀ। [3]ਨੇਜਾ,ਭਾਲਾ। [4]ਅੰਧ ਧੁੰਦ ਦੀ ਬਹੁਤੀ ਮਾਰ ਕਰਦੇ ਹਨ। [ਅਃ, ਗ਼ੁਬਾਰ=ਮਿੱਟੀ ਵਾਲੀ ਹਵਾ] । (ਅ) ਤੋਪ ਦੇ ਗੋਲਿਆਂ ਦੀ ਮਾਰ। [5]ਕਿਲ੍ਹੇ ਦੇ ਗਿਰਦ ਸੁਰੰਗਾਂ ਫੁਟਦੀਆਂਹਨ। [6]ਬੈਕੁੰਠ ਨੂੰ ਜਾਂਦੇ ਹਨ। [7]ਮੁਰਦਾ ਲੋਥਾਂ ਨਾਲ। [8]ਥਾਂ ਭਰ ਗਿਆ। [9]ਧੜ ਸਿਰ ਬਾਹਾਂ ਖਿੱਲਰੇ ਹੋਏਹਨ। [10]ਬਾਹਾਂ ਦੇ ਬੜੇ ਘੁਮੰਡ ਵਾਲੇ ਟੋਟੇ ਟੋਟੇ ਹੋ ਗਏ। [11]ਉਸ ਦਿਨ। [12]ਮੂਢ ਕੱਟੇ ਵਾਲਾ ਬ੍ਰਿੱਛ ਜਿਵੇਂ ਧਰਤੀ ਤੇ। [13]ਟੋਟੇ ਟੋਟੇ। [14]ਚੂਰਾ ਹੈ। [15]ਜਿਵੇਂ ਪੰਛੀ ਆਜਜ਼ ਹੋ ਜਾਂਦਾ ਹੈ। *ਪਾਃ–ਛੀਨ।

ਕਸ਼ਾ ਮੁਖ ਦਿਖਰਾਵੌਂ। ਅੰਤਹਪੁਰ[1] ਕਸ਼ਾ ਜਾਇ ਬਤਾਵੌਂ?। ਮਹਾਂ ਸੁਭਟ ਨਹਿੰ ਅਪਰ ਸਮਾਨਾ।ਲਰਤਿ ਬਹੁਤ ਸੋਂ,ਡਰ ਨਹਿੰ ਮਾਨਾ[2]॥੨੨॥ਘਾਲਤਿ ਘਨੇ ਘਰਨ ਕੋ ਘੋਰ[3]। ਜਿਸ ਆਸ਼੍ਰੈ ਡਰ ਨਹੀਂ ਚਤੌਰ[4]। ਇੱਤਯਾਦਿਕ ਬਿਰਲਾਪ ਕਰੰਤਾ।ਰਜਪੂਤਨ ਕੋ ਗਨ ਬਰਜੰਤਾ[5] ॥ ੨੩ ॥'ਸੁਭਟਨ ਕੀ ਗਤਿ ਐਸੀ ਅਹੈ। ਮਰੇ ਸੁਰਗ, ਜਸ ਜੀਵਤਿ ਲਹੈਂ। ਤੁਮਹਿ ਨ ਉਚਿਤ ਕਰਨ ਬਿਲਲਾਵਨ[6]।ਅਨ ਸੂਰਨ ਕੋ ਮਨ ਥਿਰਕਾਵਨ[7]॥੨੪॥ਹੋਤਿ ਪ੍ਰਾਤਿ ਰਣ ਮੰਡਹੁ ਭਾਰੀ।ਹਤਹੁ ਮੋਰਚੇ ਜੋ ਢਿਗ ਦ੍ਵਾਰੀ।ਕਰਹੁ ਕਟਾ ਖੜਗਨ ਕੇ ਸਾਥ। ਸ਼ਾਹ ਨਿਕਟਿ ਦਿਖਰਾਵਹੁ ਹਾਥ[8] ॥੨੫॥ ਇਮ ਸਹਿਸ਼ੋਕ ਬਿਤਾਇ ਨਿਸਾ ਕੋ।ਭਈ ਪ੍ਰਾਤਿ ਮੰਡਨੋ ਰਨ ਬਾਂਕੋ[9]। ਨਿਕਸ ਪਰੇ ਰਜਪੂਤ ਬਿਸਾਲੇ। ਦੁਹ ਦਿਸ਼ਿ ਸੁਭਟਨ ਸ਼ਸਤ੍ਰ ਸੰਭਾਲੇ ॥੨੬॥ ਧੁਖੇ ਪਲੀਤੇ ਛੁਟੀ ਤੁਫੰਗੈਂ। ਜੋਧਾ ਗਿਰੇ ਫੁਟੇ ਬਹੁ ਅੰਗੈ। ਬਰਛੇ ਤਿਰਛੇ ਬਹੁਤ ਕ੍ਰਮਾਏ। ਸਨਮੁਖ ਸ਼ੱਤ੍ਰੂਨ ਦੇਹਿ[10]ਧਸਾਏ ॥੨੭॥ ਗਹੇ ਕਮਾਨ ਬਾਨ ਗਨ ਛੈਰੈਂ।ਰਹਹਿੰ ਖਰੇ ਨਹਿੰ ਮੁਖ ਕੋ ਮੋਰੈਂ।ਕਹਿੰ ਲੌ ਬਰਨੌਂ ਜੁੱਧ ਉਦਾਰਾ। ਲਰਤਨੋ ਜੈਮਲ ਸੁਰਗ ਸਿਧਾਰਾ॥੨੮॥ਸਮੁਖ ਸੈਨ ਲਰਿ ਕੈ ਮਰਿ ਗਿਰੀ। ਕਾਇਰ ਭਾਜੇ ਧੀਰ ਨ ਧਰੀ।ਅੰਤਰ ਸੁਨਿ ਰਣਵਾਸੁ[11]ਮਹਾਨਾ। ਜੈਮਲ ਢਤੇ ਕੋ ਤਨ ਹਾਨਾ॥੨੯॥ ਲੇ ਜਮਧਰ[12] ਨਿਜ ਮਾਰ ਮਰੀ ਹੈਂ। ਤੁਰਕ ਤ੍ਰਾਸ ਤੇ ਭਿਦੇ ਡਰੀ ਹੈਂ। ਬਚੀ ਨ ਕੋਊ ਧਰਮ ਸੰਭਾਰੇ।ਹਤਿਹਤਿ ਨਿਜਕੋ ਪ੍ਰਾਨ ਬਿਦਾਰੇ॥੩੦॥ਢਤੇ ਜਾਨਿ ਕੈ ਅਕਬਰ ਸ਼ਾਹੂ। ਭਯੋ ਪ੍ਰਸੰਨ ਬਿਲੰਦ ਉਮਾਹੂ। ਗਢ ਚਤੌਰ ਕੋ ਤੋਰਨ ਕਰਿਕੈ। ਕਯੋ ਬਿਲੋਕਨ ਅੰਤਰ ਬਰਿਕੈ ॥੩੧॥ ਹਰਖਨੋ ਉਰ ਉਤਸਾਹੁ ਬਧਾਵਾ।–ਬਡ ਮਵਾਸ[13]ਇਹੁ ਮਾਰਿ ਗਿਰਾਵਾ।ਤ੍ਰਾਸ ਬਧੈ ਰਜਪੂਤਨ ਮਾਂਹੀ। ਦਿੱਲੀ ਸੋਂ ਬਿਗਰਹਿੰ ਅਬਿਨਾਂਹੀ॥੩੨॥ਬਖਸ਼ਸ਼ ਕਰਿਕੈ ਨਿਜ ਉਮਰਾਊ। ਬਹੁਤ ਮੋਲ ਕੋ ਦੈ ਸਿਰੁਪਾਊ। ਸਰਬ ਰੀਤਿ ਪੁਨ ਅਪਨੀ ਕਰਿਕੈ। ਸਕਲੇ ਦੁਰਗ ਬਸੀ ਤਹਿੰ ਧਰਿਕੈ[14]॥੩੩॥ਚਢਨੋ ਸ਼ਾਹੁ ਦਿੱਲੀ ਦਿਸ਼ਹਰਖਾ।ਕਰ-

---

[1]ਰਣ ਵਾਸ ਵਿਚ। [2]ਨਹੀਂ ਸੀ ਮੰਨਦਾ। [3]ਬਹੁਤੇ ਘਰਾਂ ਨੂੰ ਭੋਭੀਤ ਕਰਦਾ ਸੀ। [4]ਡਰ ਨਹੀਂ ਸੀ ਚਤੌੜ (ਦੇ ਮਾਰੇ ਜਾਣ ਦਾ)। [5]ਸਾਰੇ ਰਜਪੂਤ ਬਰਜਦੇ ਹਨ (ਜੈਮਲ ਨੂੰ)। [6]ਵਿਰਲਾਪ। [7]ਦੂਸਰੇ ਸੂਰਮਿਆਂ ਦਾ ਮਨ ਥਿੜਕੌਣਾ। [8]ਚੰਗਾ ਜੰਗ। [9]ਸਰੀਰਾਂ ਵਿਚ। [10]ਰਾਣੀਆਂ। [11]ਕਟਾਰ। [12]ਆਕੀ। [13](ਨੂੰ) ਵੱਸ ਵਿਚ ਰਖਕੇ।

ਤਿ ਜਾਤਿ ਮਗ ਧਨ ਕੀ ਬਰਖਾ। ਇਤਨੇ ਮਹਿੰ ਜੇ ਗੋਇੰਦਵਾਲ। ਪਠਨੋ ਹੁਤੋ ਜਿਸਕੇ ਸਿਖ ਨਾਲ ॥੪੪॥ ਆਨਿ ਮਿਲਨੋ ਅਕਬਰ ਕੇ ਤੀਰ। ਜਹਿੰ ਉਮਰਾਵਨ ਕੀ ਬਡਭੀਰ।ਤਸਲੀਮਾਤਕਰੀ ਬਹੁ ਬਾਰੀ।ਸ਼੍ਰੀ ਗੁਰ ਕੀ ਸਭਿ ਕਥਾ ਉਚਾਰੀ ॥੪੫॥ 'ਮਾਸ ਤਿਥੀ ਅਰੁ ਵਾਰ ਸੁ ਜਾਮ। ਘਟਿਕਾ ਲਿਖਿ ਕਾਗਦ ਪਰ ਨਾਮਾਕੜਟੂਟੇ ਕੋ ਹਮਲਿਖਿਲਜਾਏ।ਔਰਬਡੋ ਅਚਰਜਪਿਖਿ ਆਏ ॥੪੬॥ ਮੂਰਤਿ ਸ਼ੁਭ ਖੁਦਾਇ ਕੀ ਅਹੈ। ਜਿਨ ਕੀ ਸਮਤਾ ਕੋਇ ਨ ਲਹੈ। ਅਨਿਕ ਦੇਸ਼ ਤੇ ਸੰਗਤ ਆਇ। ਅਰਪ ਉਪਾਇਨ ਪੂਜਹਿ ਪਾਇ ॥ ੪੭॥ਸਿੱਖਨ ਕੀ ਪੂਰਹਿੰ ਅਭਿਲਾਖੇ। ਨਿਸ ਬਾਸੁਰ ਪ੍ਰਭੁ ਕੀਰਤਿ ਭਾਖੇ॥ ਸੋ ਬਰਖਨਿ ਲਗ ਬਧ ਮਹਿੰ ਹੋਏ ।ਤਹਾਂ ਦੇਸ਼ ਮਾਨਹਿੰ ਸਭਿ ਕੋਏ ॥੪੮॥ ਸ਼੍ਰੀਨਾਨਕ ਕੀ ਜੋਤਿ ਉਦਾਰ।ਅਬਹਿ ਪ੍ਰਕਾਸ਼ਤਿ ਤਿਨਹਿੰ ਮਝਾਰ'।ਸੁਨਿ ਅਕਬਰ ਸਭਿ ਮਹਿੰ ਕਹਿ ਬਾਤੀ।'ਕਾਗਦ ਕਰਹੁ ਸੁਨਾਵਨ ਪ੍ਰਾਤੀ'॥੪੯॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਚਤੌਰ ਗੜ੍ਹ ਟੂਟਨ*' ਪ੍ਰਸੰਗਾ ਬਰਨਨੰ ਨਾਮ ਅਸ਼ਟਮੋ ਅੰਸੂ ॥ ੮ ॥

੯. [ਨਵੀਸਿੰਦ ਨੇ ਗੋਂਦਵਾਲ ਦੀ ਕਥਾ ਸੁਣਾਈ]।

ਦੋਹਰਾ ॥ ਭਈ ਭੋਰ ਅਕਬਰ ਕਹਯੋ 'ਸਭਿ ਉਮਰਾਉ ਬੁਲਾਇ। ਇਲਮ ਪਠਨ ਵਾਰੇ[1] ਜਿਤੇ ਅਰੁ ਜੋ ਪੀਰ ਕਹਾਇੰ॥ ੧ ॥ ਚੌਪਈ॥ ਸਰਬ ਭਾਂਤਿ ਕੋ ਨਰ ਬੁਲਵਾਇ। ਸਭਾ ਬੀਚ ਬੈਠਨੋ ਹਰਖਾਇ। ਨਵੀਸਿੰਦ[2] ਕੋ ਬਾਕ ਬਖਾਨਾ।'ਅਬਹਿ ਸੁਨਾਵੋ ਲਿਖਿ ਜੋ ਆਨਾ'॥੨॥ਸਭਿਨਿਬਿਖੈਤਬਿ ਪਠਨੋ† ਸੁਨਾਯੋ।'ਜਬਹਿ ਸ਼ਾਹੁ ਦਿੱਲੀ ਤੇ ਧਾਯੋ।ਤਬਿ ਕੋ ਤਿਨ[3] ਸੰਕਲਪ ਉਠਾਯੋ। ਸਭਿ ਤਯਾਰੀ ਕਰਿ ਚਹਤਿ ਖਨਾਯੋ[4]‡॥ ੩॥ ਜਬਹਿ ਸ਼ਾਹੁ ਪਹੁੰਚਨੋ ਤਿਸ ਠੌਰ।ਤੋਪਨ ਗੋਰੇ ਲਗੇ ਚਤੌਰ। ਤਬਿ ਹੀ ਟਕ ਛਿਤ ਖਨਿਬੇ ਕੇਰਾ। ਲਾਇ ਮਜੂਰ ਦਏ ਬਿਨ ਦੇਰਾ ॥੪॥ਇਹੁ ਚਤੌਰ ਸਰ ਕਰਤੇ ਰਹੋ।ਅਨਿਕ ਜਤਨ ਕਰਿ ਸ਼ੱਤ੍ਰੂ ਦਹੋ। ਤਿਨਹੁੰ ਖਨਾਇ ਮਹਿਲ ਚਿਨਵਾਯੋ। ਸਨੇ ਸਨੇ ਨੀਚੇ ਉਤਰਾਯੋ[5]॥ ੫ ॥ ਅਰਨੋ ਆਨਿ ਰੋਰਨ ਕਰ"ਜਬਿਹੂੰ। ਇਤ ਤੇ ਹਮ ਢਿਗ ਪਹੁੰਚੇ ਤਬਹੂੰ। ਕਹਨੋ ਬਾਕ–ਇਸਕੋ ਕਰ§ ਟੂਟੈ। ਤਬਹਿ ਸ਼ਾਹੁ ਤੇ ਸੋ ਗੜ੍ਹ ਛੂਟੈ¶–॥੬॥ਇਮ ਸੁਨਿ ਹਮ ਲਿਖਿ ਭੇਜਨੋ ਇਹਾਂਤਹਾਂਰਹਿਨ ਕੋਹੁਕਮ ਸੁ

[1]ਵਿੱਦਯਾ ਪੜ੍ਹਨ ਵਾਲੇ, ਆਲਿਮ । [2]ਮੁਨਸ਼ੀ । [3]ਭਾਵ ਸ਼੍ਰੀ ਗੁਰੂ ਅਮਰਦਾਸ ਜੀ ਨੇ । [4]ਪਟਵਾਵਣਾ (ਬਾਬਲੀ ਸਾਹਿਬ)। [5]ਹੇਠਾਂ ਦਾ ਕੜ । *ਪਾਃ—ਚਤੌਰ ਗੜ੍ਹ ਮਾਰਨ ।
†ਪਾਃ—ਪਠਿ ਸੁ । ‡ਪਾਃ—ਬਨਾਯੋ । §ਪਾਃ—ਕੜ । ¶ਪਾਃ—ਛੂਟੈ ।

ਕਹਾ। ਤਬਿ ਤੇ ਹਮ ਛੋਰਾ ਤਹਿੰ ਕੀਨਸਿ। ਅਚਰਜ ਅਧਿਕ ਬਿਲੋਕਨ ਕੀਨਸਿ॥੭॥ਅਰਜੋ ਰੋਰ ਕਰ ਜਬਹਿ ਮਹਾਂਨਾ। ਕਰੇ ਜਤਨ ਮਿਲਕੈ ਬਿਧਿ ਨਾਨਾ॥ਕਿਸਹੂੰ ਤੇ ਨ ਸਰੀਸੋਕਾਰਾ॥ਤਬਿ ਸ਼੍ਰੀਗੁਰਨੇ ਬਾਕਉਚਾਰਾ॥੮॥ਇਕ ਸੇਵਕ ਤਹਿੰ ਮਾਣਕ ਨਾਮੁ।ਵੈਰੋਵਾਲ ਬਿਖੈ ਤਿਹ ਧਾਮੁ। ਕਹਜੋ-ਮਾਨਕਾ! ਹੋਵਹੁ ਤਯਾਰ। ਕਰ ਰੋਰਨ ਤੋਰਨ ਕੀ ਕਾਰ॥੯॥ਤੁਝ ਤੇ ਸਰੈ,ਅਪਰ ਨਹਿੰ ਕਰੈ। ਅੰਤਰ ਪ੍ਰਵਿਸ਼ਹੁ ਅਬਿ ਨਹਿੰ ਅਰੈ। ਤੀਖਨ ਲੌਹ ਕਾਠ ਕੇ ਸਾਥ[1]। ਕਰਹੁ ਜੋਰ, ਇਸ ਗਹਿ ਕੈ ਹਾਥ-॥੧੦॥ਮਾਨ ਬਚਨ ਤੈਸੇ ਤਿਨ ਕਰਜੋ। ਨਿਜ ਬਲ ਬਾਹੁਨ ਤੇ ਦਿਢ ਧਰਜੋ॥ਅੰਤਰ ਬਰਜੋ ਨਮੋਕਹੁਕਰਿਕੈ। ਸ਼੍ਰੀਗੁਰ ਚਰਨ ਸਪ੍ਰੇਮ ਨਿਹੁਰਿਕੈ* ॥੧੧॥ ਕਹਿਨ ਲਗਜੋ-ਕਯਾ ਅਹੈਂ ਬਿਚਾਰਾ। ਸਤਿਗੁਰ ਬਾਕ ਕਰਹਿ ਇਹੁ ਕਾਰਾ-।ਚਰਨ ਧਯਾਨ ਕੋ ਧਰਿਕੈ ਅੰਤਰ। ਕਰ ਬਲ ਬਾਹੁਨਿ ਓਜ ਨਿਰੰਤਰ॥੧੨॥ਕਰਜੋ ਪ੍ਰਹਾਰ ਗਯੋ ਤਰ† ਸਾਰੋ[2]। ਫਸਜੋ ਹਾਥ ਰਹਿ ਗਯੋ ਬਿਚਾਰੋ ।ਕਰ ਟੂਟਜੋ ਕਾਗਦ ਕੀ ਨਯਾਈ।ਨਿਸਰੀ ਨੀਰ ਬੰਬ ਬਰਿਆਈ[3]॥੧੩॥ ਜਲ ਅਗਾਧਿ ਹੋਯੋ ਇਕ ਬਾਰੀ। ਰਹਿ ਗਜੋ ਮਾਣਕ ਆਪਿ ਮਝਾਰੀ[4] । ਜਤਨ ਨਿਕਾਸਨ ਕੋ ਨਹਿੰ ਹੋਵਾ। ਪਹੁੰਚ ਤਰੈ ਤਹਿੰ‡ਕਿਨਹੂੰ ਨ ਜੋਵਾ॥੧੪॥ਸ਼੍ਰੀਗੁਰ ਅਪਨੇ ਮਹਿਲ ਸਿਧਾਰੇ।ਬਾਪੀਕਾਰਜ ਸਕਲ ਸੁਧਾਰੇ। ਅਤਿ ਉਤਸਾਹ ਸਭਿਨਿ ਮਹਿੰ ਹੋਵਾ। ਬਹੁ ਦਿਨ ਕੋ ਸ਼੍ਰਮ ਸਿੱਖਨ ਖੋਵਾ ॥੧੫॥ ਅਮਕੀ ਤਿਥਿ ਦਿਨ ਜਾਨ ਚਢੇ ਤੇ।ਉਪਰ ਘਟਿਕਾ ਦੋਇ ਬਢੇ ਤੇ ।ਟੂਟਜੋ ਕਰ ਤਹਿੰ ਬਾਪੀ ਕੇਰਾ। ਅਨਿਕ ਨਰਨ ਚਿਤ ਸਭਿ ਨੈ ਹੇਰਾ'॥੧੬॥ਸੁਨਿਕੈ ਉਮਰਾਵਨ ਜੁਤਿ ਸ਼ਾਹੂ।'ਗਢ ਚਿਤੌਰ ਤਬਿ ਕੀਨ ਬਿਨਾਹੂ'। ਸਭਿਨਿ ਕਹਜੋ 'ਭਾ ਏਕਹੁ ਕਾਲ। ਕਰ ਟੂਟਨ ਗਢਿ ਛੂਟ ਬਿਸਾਲ'॥੧੭॥ਬਿਸਮਤਿ ਭਯੋ ਸ਼ਾਹ ਸੁਨਿ ਬਾਤ । 'ਸ਼੍ਰੀ ਗੁਰ ਅਮਰਦਾਸੁ ਬੱਖਜਾਤ। ਪੂਰਨ ਬਚਨ ਭਯੋ ਜਿਨ ਕੇਰਾ।ਕਾਟਜੋਕਸ਼ਟ ਅਨਿਸ਼ਟ[5]ਜੁਮੇਰਾ ॥੧੮॥ਨਵੀਸਿੰਦ! ਰਹਿਕੈ ਤਿਸ ਠੌਰਾਕਹਾਂ ਪਿਖਜੋ[6] ਤੈਂ ਅਚਰਜਅੌਰ?। ਸੋ ਭੀ ਸਕਲ ਬਤਾਵਹੁ ਮੋਹੀ। ਲਗਤਿ ਬਾਪਿਕਾ ਜਿਸ ਬਿਧਿ ਹੋਹੀ' ॥ ੧੯॥ ਸੁਨਿ ਕੈ ਨਵੀਸਿੰਦ ਸਿਖ ਸਾਥ। ਕਹਤਿ ਸ਼ਾਹ ਸੋਂ ਬੰਦੈ ਹਾਥ।'ਹਜ਼ਰਤ! ਸੁਨਹੁ,ਬ੍ਰਹ੍ਮ ਜੋ ਗਯੋ। ਨਹਿ ਉਪਰ ਕੋ ਆਵਤਿ ਭਯੋ॥੨੦॥ ਤਿਸ ਨਰ ਕੀ

[1]ਤਿੱਖਾ ਲੋਹਾ ਲੱਕੜੀ ਨਾਲ ਲੱਗਾ ਹੋਇਆ। [2]ਹੇਠਾਂ ਚਲਾ ਗਿਆ ਸਾਰਾ (ਉਹ ਤਿਖਾ ਲੋਹਾ)। [3]ਧਾਰਾ ਜਲ ਦੀ ਬਲ ਕਰਕੇ ਨਿਕਲੀ। [4]ਆਪ(ਮਾਣਕ)ਵਿੱਚ।(ਅ) ਜਲ ਵਿੱਚ। [5]ਦੁਖਦਾਈ। [6]ਕੀ ਵੇਖਿਆ ?

*ਪਾ:-ਪ੍ਰੇਮ ਮਨ ਧਰਕੈ। †ਪਾ:-ਗਭ। ‡ਪਾ:-ਪਹੁੰਚਤਿ ਹੈ ਤਹਾ।

ਇਕ ਬ੍ਰਿੱਧਾ ਮਾਤਾ।ਸੁਨੀ ਕਾਨ–ਬੂਝਨੋ ਤਵ ਤਾਤ–।ਸ਼ੋਕਾਕੁਲ[1] ਰੋਦਨ ਕੋ ਕੀਨ।।ਮਹਾਂ ਦੁਖਿਤ ਹੋਈ ਮਨ ਦੀਨ।।੨੧।।ਦੁਤੀਏ ਦਿਵ ਸੁ*ਤਹਾਂਚਲਿ ਆਈ।।ਜਹਾਂ ਬਾਪਿਕਾ ਗੁਰੂ ਲਗਾਈ। ਪਿਖਨੋ ਨ ਸੁਤ ਬਿਰਲਾਪ ਕਰੈਤੀ। –ਹਾਇ ਪੁੱਤ੍ਰ–ਮੁਖ–ਹਾਇ–ਕਰੈਤੀ ॥ ੨੨ ॥–ਹੇ ਸੁਤ ਮਾਣਕ ਬਧ ਮਹਿੰ ਜ੍ਞਾਨ।।ਕਹਾਂ ਗਯੋ ਮੁਝਕੋ ਦੁਖ ਦਾਨ[2]?। ਮੋ ਬਿਰਧਾ ਕੇ ਅਪਰ ਨ ਕੋਈ। ਹੁਤੋ ਏਕ ਤੂੰ ਅਸ ਗਤਿ ਹੋਈ–।।੨੩।। ਮਹਾਂ ਰੁਦਨ ਕਰਿ ਗਮਨੀ ਤਹਾਂ। ਅੰਤਰ ਮਹਿਲ ਗੁਰੂ ਥਿਤ ਜਹਾਂ। ਵਹਿਰ ਰੁਦਨ ਕਰਿ ਉਚ ਪੁਕਾਰੀ।–ਹੇ ਮਾਣਕ ਸੁਤ ਮਿਲਿ ਇਕ ਵਾਰੀ ॥੨੪॥ ਨਾਂਹਿ ਤ ਮੁਝਕੋ ਲੇ ਚੱਲਿ ਸਾਥ–। ਇਮ ਕੂਕਤਿ ਕਰਿ ਉਚੇ ਹਾਥ।ਗੁਰੂ ਸ਼੍ਰਵਨ ਮਹਿੰ ਜਥਿ ਧੁਨਿ ਪਰੀ। ਬੂਝਨੋ-ਅਹੈ ਕੌਨ ਦੁਖ ਭਰੀ?।।੨੫।।ਕਸੋਂ ਰੋਵਤਿ, ਕਸੋਂ ਉਚ ਪੁਕਾਰਤਿ?। ਵਹਿਰ ਲੇਹੁ ਸੁਧਿ ਇਹੁ ਕਸੋਂ ਆਰਤਿ?–।ਦੌਰਸੋ ਨਰ ਸੁਨਿਕੈ ਤਿਸ ਪਾਸ। ਜਾਇ ਗੁਰੂ ਢਿਗ ਕਿਯ ਅਰਦਾਸ।।੨੬।।ਭਏ ਕ੍ਰਿਪਾਲ ਬ੍ਰਿਧਾ ਕੋ ਹੇਰਿ।ਢਿਗ ਬੁਲਾਇ ਕਰਿ ਬੋਲੇ ਫੇਰ–ਸੁਨਹੁ ਭੋਲੀਏ ਮਾਣਕ ਜੋਇ। ਸੋ ਜਲ ਮਹਿੰ ਕਿਮ ਬੂਡਨ ਹੋਇ?।।੨੭।। ਹੋਤਿ ਭੋਰ ਮਿਲਿ ਹੈਂ ਸੁਤ ਸਾਥ। ਕਰ ਭੋਰਨੋ ਜਿਸਨੇ ਨਿਜ ਹਾਥ। ਹਮ ਨੇ ਕਰੀ ਪ੍ਰਤੱਗ੍ਯਾ ਭਾਰੀ। ਸੁਤ ਨ ਮਰਹਿ ਪਿਤ ਮਾਤ ਅਗਾਰੀ।।੨੮।।ਨਿਫਲੀ ਨਹੀ ਕਰੈਂ ਹਮ ਸੋਇ। ਮਿਲਹਿ ਪੁੱਤ੍ਰ ਸੋਂ ਹਰਖਤਿ ਹੋਇ–।ਗੁਰ ਬਾਕਨ ਪਰ ਸ਼ਰਧਾ ਧਰਿਕੈ।ਬਸੀ ਨਿਸਾ ਤਹਿੰ ਗੁਰੂ ਸਿਮਰਕੈ ॥ ੨੯ ॥ ਪ੍ਰਾਤਿ ਭਈ ਸਤਿਗੁਰ ਤਥਿ ਚਾਲੇ*। ਜਿਹ ਠਾਂ ਥਾਪੀ ਲਗੀ ਬਿਸਾਲੋ।ਅਪਰ ਨਰਨ ਕੀ ਸੰਗੈ ਭੀਰ। ਚਿਰੇ ਜਾਇ ਸਭਿ ਹੀ ਤਿਸ ਤੀਰ।। ੩੦।।ਸ਼੍ਰੀ ਮੁਖ ਤੇ ਸਤਿਗੁਰ ਸੁਖ ਧਾਮੂ। ਕਰਸੋ ਪੁਕਾਰਨ–ਮਾਣਿਕ–ਨਾਮੂ। –ਨਿਕਸਹੁ ਜਲ ਤੇ ਬਾਹਰ ਆਵਹੁ। ਸਭਿ ਸੰਗਤਿ ਕੋ ਦਰਸ ਦਿਖਾਵਹੁ।। ੩੧।। ਜਿਨ ਕੋ ਮਾਣਿਕ ਨਾਮ ਕਹੈਤੇ। ਸੋ ਨ ਦੇਹਿੰ ਦੁਖ ਨਿਜ ਸੁਖਵੈਤੇ†। ਭੋਹਿ ਮਾਤ ਇਹੁ ਖਰੀ ਦੁਖਾਰੀ। ਮਿਲਹੁ ਆਨਿ ਇਸੁ ਬਛ ਹਿਤਕਾਰੀ–।। ੩੨।। ਇਮਿ ਕਹਿਬੇ ਤੇ ਥਾਪੀ ਬੀਚ। ਹਮ ਤਹਿੰ ਪਿਖਤਿ ਉਚ ਅਰੁ ਨੀਚ। ਨਿਕਸਨੋ ਜਲ ਪਰ ਤਰਨੇ ਲਾਗ।।ਤੀਨ ਦਿਵਸਿ ਪਾਛੇ ਬਡਭਾਗ ॥੩੩॥ ਲੌਕਨ ਦੇਖਿ ਨਿਕਾਸਨ ਕੀਨਸਿ। ਬਿਸਮਾਏ ਸਭਿ ਅਚਰਜ ਚੀਨਸਿ।

[1]ਸ਼ੋਕ ਵਿਚ ਬਿਆਕੁਲ। [2]ਦੇਕੇ। *ਇਉਂ ਤੀਸਰਾ ਦਿਨ ਹੋ ਗਿਆ, ਪਰ ਮਹਿਮਾ ਪ੍ਰਕਾਸ ਵਿਚ ਡੁਬਣਾ ਕਢਣਾ ਤੇ ਜਿਵਾਉਣਾ ਇਉਂ ਲਿਖੇ ਹਨ ਜਿਵੇਂ ਨਾਲੋ ਨਾਲ ਹੋਏ ਹਨ।

†ਪਾ:–ਦਰਸ਼ਨ ਦਿਹੁ ਨਿਜ, ਹੇ ਸੁਖਵੈਤੇ !

ਸ਼੍ਰੀਗੁਰ ਕੇ ਪਾਇਨ ਪਰ ਪਰਸੋ।ਸ਼ਰਧਾਲੂ ਸੇਵਕ ਸੁਖ ਭਰਸੋ॥੩੪॥ ਲਖਸੋ –ਬਚਨ ਹਮਰੇ ਚਿਤ ਰਹਸੋ–। ਭਏ ਪ੍ਰਸੰਨ ਬਾਕ ਸ਼ੁਭ ਕਹਸੋ।–ਗੁਰਤਾ ਕੀ ਮੰਜੀ ਅਬਿ ਲੇਹੁ। ਬਹੁ ਨਰ ਕੋ ਉਪਦੇਸ਼ ਕਰੇਹੁ ॥ ੩੫॥ਨਰ ਅਨੇਕ ਹੀ ਪੂਜਹਿਂ ਪਾਇ। ਦੇਹਿ ਉਪਾਇਨ ਫਲ ਕੋ ਪਾਇ–। ਇਮਿ ਕਹਿ ਮੰਜੀ ਪਰ ਬੈਠਾਵਾ ਸਕਲ ਨਰਨ ਮਹਿਂ ਮਾਨ ਬਢਾਵਾ ॥੩੬॥ ਸਭਿ ਸਿੱਖਾਂ ਬਖਸ਼ੀ ਬਰ ਕਹਸੋ। 'ਭੋਗ ਮੋਖ ਤਿਨ ਅਸ ਪਦ ਲਹਸੋ'। [1]'ਗੁਰ ਘਰ ਮਹਿ ਬਰਧਸੋ ਸਭਿ ਭਾਂਤੀ। ਨਾਮ 'ਜੀਵੜਾ' ਭਾ ਬੱਖਸ਼ਾਤੀ ॥ ੩੭ ॥ ਤਿਸਕੇ ਘਰ ਸੰਤਤਿ[2] ਜਥਿ ਹੋਈ। ਨਾਮ ਜੀਵੜੇ ਕਹਿ ਸਭਿ ਕੋਈ। ਜੋ ਤਿਹ ਸੰਤਤਿ ਕੇ ਸਮੁਦਾਇ। ਅਬਲੌ ਨਾਮੁ ਅਹੈ ਤਿਸੁ ਭਾਇ॥੩੮॥ ਨਵੀ-ਸਿੰਦ ਭਾਖਹਿ ਤਿਸ ਠੌਰ।'ਸੁਨਹੁ ਸ਼ਾਹਜੀ ਅਚਰਜ ਔਰ।ਬੈਠ ਬਾਪਿਕਾ ਕੇ ਤਥਿ ਤੀਰਾਸ਼੍ਰੀਗੁਰ ਅਮਰਦਾਸ ਗੰਭੀਰ॥੩੯॥ਕਹਸੋਸਭਿਨਿ ਮਹਿਂ–'ਬਾਪੀ ਸ੍ਰੋਤ। ਇਹੁ ਗੰਗਾ ਤੇ ਕੀਨਿ ਉਦੋਤ। ਇਹਾਂ ਜੁ ਕਰਹਿ ਆਇ ਇਸ਼ਨਾਨ। ਫਲ ਪਾਵਹਿ ਸੁਰਸਰੀ ਸਮਾਨ*॥ ੪੦ ॥ ਇਸ ਮਹਿ ਏਕ ਅਧਿਕਤਾ ਅਹੈ। ਜੈਸੇ ਫਲ ਬਿਸਾਲ ਕੋ ਲਹੈ। ਰਚੇ ਚੁਰਾਸੀ ਰੁਚਿਰ ਸੁਪਾਨਿ[3]। ਇਸ ਜਲ ਮਹਿ ਕਰਿ ਕਰਿ ਇਸ਼ਨਾਨ॥੪੧॥ਜਪੁਜੀ ਪੜੈ ਚੁਰਾਸੀ ਵਾਰ। ਸੋ ਨ ਚੁਰਾਸੀ ਲਹੈ ਸੰਸਾਰ। ਜਨਮ ਮਰਨ ਤੇ ਮੁਕਤਾ ਹੋਇ। ਸਤਿਗੁਰ ਚਰਨ ਪ੍ਰੇਮ ਮਨ ਭੋਇ[4]' ॥੪੨॥ਨਵੀਸਿੰਦ ਨੇ ਸਕਲ ਸੁਨਾਵਾ। ਅਕਬਰ ਸ਼ਾਹੁ ਮਹਾਂ ਬਿਸਮਾਵਾ। ਸ਼ਰਧਾ ਬਧੀ ਪ੍ਰੇਮ ਗੁਰ ਕੇਰਾ। ਮਿਲਨ ਲਾਲਸਾ ਵਧੀ ਵਧੇਰਾ† ॥੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਬਾਪਿਕਾ' ਪ੍ਰਸੰਗ ਬਰਨਨੰ ਨਾਮੁ ਨਵਮੋ ਅੰਸੁ ॥ ੯ ॥

੧੦. [ਅਕਬਰ ਨੇ ਗੁਰੂ ਜੀ ਨੂੰ ਗ੍ਰਾਮ ਭੇਟਾ ਕੀਤੇ]।

ਦੋਹਰਾ ॥ ਸੁਨਿਕੈ ਅਕਬਰ ਕਥਾ ਕੋ ਰਹਸੋ ਰਿਦੈ ਬਿਸਮਾਇ। ਨਵੀਸਿੰਦ ਸੋਂ ਕਹਤਿ ਭਾ 'ਗੁਰ ਪੂਰਨ ਸੁਖਦਾਇ‡ ॥ ੧ ॥ ਚੌਪਈ ॥ ਕੇਤਿਕ ਦਿਨ

[1]ਭਾਵ ਮਾਣਕ । [2]ਜਾਣਿਆਂ (ਗੁਰੂ ਜੀ ਨੇ ਏਹ) ਸਾਡੇ ਬਚਨ ਤੇ ਟਿਕਿਆ ਰਿਹਾ ਹੈ। [3]ਅੱਗੇ ਕਥੀ ਜੀ ਕਹਿੰਦੇ ਹਨ । [4]ਸੰਤਾਨ । [5]ਪੌੜੀਆਂ । [6]ਮਨ ਦਾ ਪ੍ਰੇਮ ਮਿਲਕੇ ।

*ਦੇਖੋ ਰਾਸ ੧ ਅੰਸੁ ੪੯ ਅੰਕ ੪੩ ਦੀ ਟੂਕ ਜੋ ਗੰਗਾ ਸਤਿਗੁਰ ਦੀ ਦਾਸ ਹੋਕੇ ਸਤੁਤੀ ਕਰਦੀ ਹੈ, ਉਸਦੀ ਉਪਮਾ ਬਾਵਲੀ ਨਾਲ ਨਹੀਂ ਢੁੱਕਦੀ, ਜੋ ਸਤਿਗੁਰੂ ਨੇ ਆਪ ਰਚੀ ਹੈ । ਤੱਤੇ ਬਾਵਲੀ ਨੂੰ ਗੰਗਾ ਤੋਂ ਸ੍ਰੇਸ਼ਟ ਸਮਝੇ ਇਹ ਭਾਵ ਹੈ ।

†ਇਕ ਲਿਖਤੀ ਨੁਸਖੇ ਵਿਚ ਇਹ ਅੰਤਲੀ ਚੌਪਈ ਨਹੀਂ ਹੈ । ‡ਪਾਃ-ਸੁਖਦਾਇ ।

ਮਹਿ ਲਵਪੁਰਿ ਚਲਿ ਹੈਂ । ਤਹਾਂ ਜਾਇ ਸਤਿਗੁਰ ਕੋ ਮਿਲਿ ਹੈਂ। ਮਗ ਮਹਿ ਆਵਹਿ ਜਬਿ ਅਸਥਾਨ। ਤਹਿ ਮੁਝ ਕੋ ਕਰਿ ਦੇਹੁ ਬਖਾਨ' ॥ ੨ ॥ ਇਮ ਕਹਿ ਅਕਬਰ ਰਹਿ ਦਿਨ ਕੋਇ। ਲਵਪੁਰਿ ਦਿਸ ਗਮਨਜੋ ਸੁਖ ਜੋਇ। ਸਨੇ ਸਨੇ ਡੇਰੇ ਕਰਿ ਕੂਚ।ਤੀਰ ਬਿਪਾਸਾ ਆਨਿ ਪਹੁਚ॥੩॥ ਉਲੰਘਿ ਪਾਰ ਜਬਿ ਸਿਵਰ ਕਰਾਯੋ।ਸ਼ਾਹੁ ਆਇ ਬੈਠਨੋ ਹੁਲਸਾਯੋ। ਨਵੀ-ਸਿੰਦ ਸਭਿ ਕਥਾ ਸਿਮਰਿਕੈ । ਕਰੀ ਜਨਾਵਨਿ ਸਕਲ ਉਚਰਿ ਕੈ ॥ ੪ ॥ ਸੁਨਤਿ ਸ਼ਾਹੁ ਹਰਖਜੋ ਉਰ ਮਾਂਹੀ । ਚਲਨ ਤਯਾਰ ਭਾ ਸਤਿਗੁਰ ਪਾਹੀ । ਲਈ ਉਪਾਇਨ ਹੀਰਾ ਮੋਤੀ। ਵਸਤ੍ਰ ਬਿਭੂਖਨ ਜੋਤਿ ਉਦੋਤੀ ॥੫॥ ਨਿਜ ਡੇਰੇ ਤੇ ਪਾਇਨ[1]ਚਲਜੋ।ਸਤਿਗੁਰ ਕੀ ਮਹਿਮਾ ਮਨ ਮਿਲਜੋ। ਸੈਗ ਪਠਾਨ ਮੁਗ਼ਲ ਸਮੁਦਾਯਾ। ਬਸਤ੍ਰ ਬਿਭੂਖਨ ਬ੍ਰਿੰਦ ਸੁਹਾਯਾ ॥ ੬ ॥ ਗੋਇੰਦਵਾਲ ਬਰਜੋ ਜਬਿ ਆਇ।ਤਜੇ ਉਪਾਨਯ[2]ਨੰਗੇ ਪਾਇ । ਸ਼ਰਧਾ ਕੋ ਬਧਾਇ ਉਰ ਮਾਂਹੀ ।–ਜਿਸ ਤੇ ਗੁਰ ਮੋ ਪਰ ਹਰਖਾਹੀਂ–॥੭॥ਦਿਪਤ ਰਾਜ ਲੱਛਨ ਸਭਿ ਅੰਗ।ਰਾਜ ਸਮਾਜ ਬਿਰਾਜਤਿ ਸੈਗ । ਮੁਕਤਾ ਬੱਜ੍ਰ[3] ਜਵਾਹਰ ਜਰੇ।ਪਹਿਰੇ ਦਿਪਹਿਂ ਬਿਭੂਖਨ ਖਰੇ॥੮॥ਸ਼੍ਰੀਮੁਖ ਜਬਹਿ ਸ਼ਾਹੁ ਨੇ ਜੋਵਾ।ਹਾਥ ਜੋਰਿਨੈਮ੍ਰੀ ਸਿਰ ਹੋਵਾ । 'ਬਾਬਾ ਜੀ ਪਾਇਨ ਮੈਂ ਪਰਾ'। ਇਮ ਭਾਖਤਿ ਚਰਨਨ ਸਿਰ ਧਰਾ ॥ ੯ ॥ ਆਗ੍ਯਾ ਕਰਿ ਬੈਠਾਵਨਿ ਕੀਨਸਿ । ਸ਼ਾਹੁ ਕਹਜੋ ਬਚ ਸ਼ਰਧਾ ਭੀਨਸ । 'ਤੁਮਰੇ ਸਮ ਨਹਿਂ ਦੂਸਰ ਕੋਈ। ਜਿਮ ਖ਼ੁਦਾਇ ਸਮ ਅਪਰ ਨ ਹੋਈ॥੧੦॥ਸੱਤਿ ਹੋਤਿ ਹੈ ਵਾਕ ਤੁਮਾਰਾ।ਸੁਨੀ ਤਰੀਫ ਕਹਤਿ ਜਗਸਾਰਾ। ਸ਼੍ਰੀਨਾਨਕ ਕੀ ਕੀਰਤਿ ਸਾਰੇ।ਹਿਦੂ ਤੁਰਕ ਸਮਾਨ ਉਚਾਰੇ ॥ ੧੧ ॥ ਕਹੈਂ ਤੁਰਕ–ਹਮ[4] ਪੀਰ ਮਹਾਂਨਾ–।ਹਿੰਦੁਨਿ ਸਭਿਨ–ਗੁਰੂ–ਕਰਿਮਾਨਾ । ਜਿਨ ਕੀ ਅਜ਼ਮਤਿ ਜਗਤ ਮਝਾਰੇ।ਅਬਿ ਲੌ ਥਾਨ ਅਨੇਕ ਨਿਹਾਰੇ॥੧੨॥ਸੋਈ ਰੂਪ ਆਪ ਤੁਮ ਭਏ । ਅਧਿਕ ਸਭਿਨਿ ਤੇ ਅਜ਼ਮਤਿ ਥਿਏ । ਬਡੋ ਲਾਭ ਮੁਝ ਦਰਸ ਤੁਮਾਰਾ।ਕਾਰਜ ਮੇਰੋ ਸਗਲ ਸੁਧਾਰਾ॥੧੩॥ਕਰਿਹੁ ਉਪਾਇਨ ਅੰਗੀਕਾਰ । ਗੁਰ ਘਰ ਕੋ ਮੁਝ ਦਾਸ ਨਿਹਾਰਿ । ਬ੍ਰਿੰਦ ਗ੍ਰਾਮ ਲਿਹੁ ਜਹਾਂ ਬਤਾਵਹੁ।ਨਾਮ ਤਹਾਂ ਕੋ ਪਟਾ ਲਿਖਾਵਹੁ॥੧੪॥ ਮੁਝ ਲਗਿ ਕਾਜ ਪਰਹਿ ਜੋ ਆਈ।ਮਨੁਜ ਪਠਹੁ ਸੁਧਿ ਦੇਹੁ ਜਨਾਈ[5]।ਸੁਨਿਕੈ ਸ਼੍ਰੀਗੁਰ ਅਮਰ ਬਖਾਨਾ। 'ਧਰੀ ਉਪਾਇਨ ਜੋ ਤੁਮ ਨਾਨਾ ॥ ੧੫ ॥ ਗ੍ਰਾਮ ਆਦਿ ਇਹੁ ਤੁਮ ਕੋ

[1]ਪੈਦਲ। [2]ਜੁੱਤੀ ਲਾਹਕੇ। [3]ਹੀਰੇ [ਸੰਸ:, ਵਜ੍ਰ]। [4]ਸਾਡਾ। [5]ਖਬਰ ਜਣਾ ਦਿਓ।

ਬਨੈਂ[1]।ਹੈਂ ਸਭਿ ਹਰਖਸ਼ੋਕ ਕੇ ਸਨੈ।ਹਮ ਸਾਧੁਬ੍ਰਿਤਿ ਕਰਨਿ ਸਮਾਨ[2]।ਕੌਨ ਸੰਭਾਰੈ ਕਾਜ ਮਹਾਂਨ ॥੧੬॥ ਜਿਤੋ ਅਹਾਰ ਏਕ ਦਿਨ ਹੋਇ।ਧਰਹਿ ਆਨ ਪੂਜਾ ਜੇ ਕੋਇ। ਤਿਤੋ ਲੇਤਿ ਨਹਿੰ ਵਾਧੋ ਲੇਹਿੰ। ਸੰਗਤਿ ਭੋਜਨ ਸਰਬ ਅਚੇਹਿ'॥੧੭॥ਸੁਨਿ ਪੁਨਿ ਸ਼ਾਹੁ ਅਪਰ ਨਰ ਸਾਰੇ।ਹਾਥ ਬੰਦਿ ਕਰਿ ਬਿਨੈ ਉਚਾਰੇ।'ਤੁਮ ਕੋ ਨਹਿੰ ਪਰਵਾਹਿ ਕਿਸੂ ਕੀ। ਪੁਰਹੁ ਕਾਮ ਮਤਿ ਦਾਸ ਜਿਸੂ ਕੀ[3] ॥੧੮॥ ਸਭਿ ਜਗਿ ਜਾਚਕ ਤੁਮ ਇਕ ਦਾਤਾ । ਕਰੋ ਬਾਕ ਹੁਇ ਸੋ ਬੱਖਯਾਤਾ । ਤਉ ਜੋਗਤਾ ਐਸੀ ਅਹੈ। ਅੰਗੀਕਾਰ ਕਰਹੁ ਸਭਿ ਕਹੈਂ॥੧੯॥ ਧਾਂਤੇ[4] ਹੋਇ ਸ਼ਾਹੁ ਸਨਮਾਨੂ । ਧਰਿ ਸ਼ਰਧਾ ਹਰਖਾਇ ਮਹਾਂਨੂ । ਜੋ ਨਹਿੰ ਲੈਹੁ ਹੋਇ ਮਨ ਭੰਗ। ਸਭਿ ਰਿਦ ਕੀ ਜਾਨਹੁ ਸਭਿ ਸੰਗ[5] ॥੨੦॥ ਸਤਿ-ਸੰਗਤਿ ਬਰਤਹਿ ਜੋ ਆਵੈ[6]।ਤੁਮਰੋ ਇਹ ਉਪਕਾਰ ਰਹਾਵੈ। ਆਪ ਕਰਹੁ ਫੁਰਮਾਵਨ ਤਹਾਂ। ਲੇਨਿ ਗ੍ਰਾਮ ਕੋ ਉਚਿਤੈ ਜਹਾਂ ॥੨੧॥ ਦਰਸ਼ਨ ਪਰਸੇ ਇਹੁ ਫਲ ਹੋਇ।ਪਾਇ ਅਨੰਦ ਜਾਇ ਸਭਿਕੋਇ[7]।ਰਾਵਰਿਸੋਂ ਮਿਲਿ ਹਰ-ਖਹਿ ਸ਼ਾਹੁ[8]।ਹਰਖ ਸਭਿਨਿ ਕੋ ਹੁਇ ਮਨ ਮਾਹੁ॥੨੨॥ਬਹੁਤੋ ਬੋਲਨਿ ਆਪ ਅਗਾਰੀ।ਨਹਿੰ ਨੀਕੀ ਇਹੁ ਰੀਤ ਬਿਚਾਰੀ'।ਇਮ ਸੁਨਿਕੈ ਸਭਿਹਿਨਿ ਕੀ ਬਾਨੀ।ਸ਼੍ਰੀਗੁਰ ਬਾਤ ਭਵਿੱਖਤ ਜਾਨੀ॥੨੩॥ਤੀਰਥ ਉੱਤਮ ਉਦੈ ਸੁ ਕਰਿ-ਨਾ।ਜਿਹ ਸ਼ਨਾਨ ਕਲਿ ਕਲਮਲ ਹਰਨਾ। ਹੋਨਹਾਰ ਸਭਿ ਕਰੀ ਬਿਚਾਰਨ। ਸ਼੍ਰੀ ਮੁਖ ਤੇ ਕਿਯ ਬਾਕ ਉਚਾਰਨ ॥ ੨੪ ॥ 'ਜਥਾ ਭਾਵਨੀ ਤਥਾ ਕਰੀ-ਜਹਿ। ਸਤਿਸੰਗਤਿ ਕੋ ਮਾਨ ਰਖੀਜਹਿ। ਸਿਮਰਹਿੰ ਹਰਿ ਹਰਿ ਸੁਖ ਸੋਂ ਬਸਹਿੰ। ਭੋਜਨ ਅਚਹਿੰ ਪ੍ਰੇਮ ਪ੍ਰਭੁ ਰਸਹਿੰ'॥੨੫॥ਸੁਨਤਿ ਸ਼ਾਹੁ ਉਮਰਾਵਨ ਸਹਤ। ਹਰਖਯੋ ਪੁਨ ਸ਼ਰਧਾ ਧਰਿ ਮਹਤ।ਪਟਾ ਪਰਗਨੇ ਕੋ ਲਿਖਿ ਦੀਨ। 'ਰਹੈਂ ਗ੍ਰਾਮ ਸਭਿ ਗੁਰੁ* ਅਧੀਨ' ॥ ੨੬ ॥ ਆਦਿ ਝਬਾਲ ਬੀੜ ਜਹਿੰ ਕਰਯੋ । ਬਹੁਤੇ ਗ੍ਰਾਮ ਅਰਪਿ ਮੁਦ ਭਰਯੋ। ਅਪਨੋ ਜਨਮ ਸਕਾਰਥ ਜਾਨਾ। ਗੁਰ ਘਰ ਕੀ ਭੀ ਸੇਵ ਮਹਾਂਨਾ ॥੨੭॥ ਅਪਨੇ ਪਰ ਕਰੁਨਾ ਗੁਰ ਜਾਨੀ।

---

[1]ਬਣਦੇ, ਭਾਵ ਸ਼ੋਭਾ ਪਾਉਂਦੇ ਹਨ। [2]ਇਕੋ ਜਿਹੀ ਬ੍ਰਿਤੀ (ਰਹਿਣਾ) ਕਰਦੇ ਹਾਂ। [3]ਜਿਸਦੀ ਬੁੱਧੀ ਦਾਸ (ਭਾਵ) ਵਾਲੀ ਹੈ ਉਸਦੀ ਕਾਮਨਾ ਪੂਰੀ ਕਰੋ। [4]ਭਾਵ ਭੋਟਾ ਅੰਗੀਕਾਰ ਕਰਨ ਤੇ। [5]ਸਭ ਨਾਲ (ਜੋ ਵਰਤੀ ਹੈ)। [6]ਆਵੇਗੀ (ਪਿੰਡਾਂ ਦੀ ਆਮਦਣ) ਸੋ ਸੰਗਤ ਵਰਤੇਗੀ। [7](ਜੋ) ਸਭ ਕੋਈ ਅਨੰਦ ਪਾ ਜਾਂਦਾ ਹੈ। [8](ਤਿਵੇਂ) ਪ੍ਰਸੰਨ ਹੋਵੇ ਬਾਦਸ਼ਾਹ ਭੀ।

*ਪਾਃ—ਸਤਿਗੁਰੁ।

–ਭਲੋ ਹੋਇ ਮੇਰੋ–ਚਿਤੁਠਾਨੀ।–ਜਿਮ ਉਰਚਹਜੋ ਮਾਨ ਸੋ ਲੀਨਿ।ਸਫਲ ਕਰਜੋ ਨਿਜ ਦਰਸ਼ਨ ਦੀਨਿ–॥੨੮॥ਗੁਰ ਕੀ ਖੁਸ਼ੀ ਲੀਨਿ ਇਸ ਰੀਤਿ। ਸ਼ਰਧਾ ਅਧਿਕ ਬਧਾਇਵ ਚੀਤ। ਪੁਨ ਕਰਿ ਬਿਨੈ ਹਾਥ ਕੋ ਬੰਦਿ। ਕਰੀ ਬੰਦਨਾ ਪਦ ਅਰਬਿੰਦ॥੨੯॥ਆਇਸੁ ਪਾਇ ਗੁਰੂ ਮੁਖ ਕੇਰੀ।ਉਠਜੋ ਸ਼ਾਹੁ ਕਰਿ ਖੁਸ਼ੀ ਘਨੇਰੀ। ਲੇ ਕਰਿ ਗੁਰ ਘਰ ਕੋ ਸਿਰੁਪਾਉ। ਧਰਜੋ ਸੀਸ ਪਰ ਅਨੰਦ ਉਪਾਉ॥੩੦॥ਨਿਕਸਜੋ ਪੁਰਿ ਤੇ ਆਯਹੁ ਡੇਰੇ। ਲੋਕਨਿ ਸੋਂ ਗੁਨ ਭਨਤਿ ਬਡੇਰੇ।[1]ਪੂਰਨਪੁਰਖ ਬਾਕਜਿਨ ਪੂਰਨ।ਦਰਸੇ ਲਹੈਂ ਕਾਮਨਾ ਤੂਰਨ ॥੩੧॥ ਬੈਸ ਬਿਸਾਲ ਮਹਾਂ ਬ੍ਰਿਧ ਹੋਏ। ਭਲੀ ਭਈ ਹਮ ਦਰਸ਼ਨ ਜੋਏ। ਬਦਨ ਅਦੀਨ[2]ਸੁ ਦੀਰਘ ਆਸ਼ੈ। ਬੈਠੇ ਸ਼ੁਭ ਗੁਨ ਮਨਹੁੰ ਪ੍ਰਕਾਸ਼ੈ॥ ੩੨ ॥ ਲੋਭ ਆਦਿ ਜੇ ਮਹਿਦ ਬਿਕਾਰਾ। ਲੇਸ਼ ਨਹੀਂ ਨੀਕੇ ਨਿਰਧਾਰਾ'। ਇਮ ਕਹਿ ਰੈਨਿਬਿਖੈ ਪਰਿ ਸੋਵਾ।ਭੋਰ ਭਏ ਲਵਪੁਰਿ ਮਗ ਜੋਵਾ॥੩੩॥ਸ੍ਰੀਅੰਮ੍ਰਿਤਸਰ ਕੇ ਚਹੁੰ ਪਾਸੇ।ਸੁਨਿ ਗ੍ਰਾਮਨ ਕੇ ਲੋਕ* ਹੁਲਾਸੇ। ਲੇ ਲੇ ਭੇਟ ਆਇ ਸਮੁਦਾਏ। ਸਤਿਗੁਰ ਕੇ ਗ੍ਰਿਹ ਹੋਤਿ ਬਧਾਏ ॥੩੪॥ ਸ਼੍ਰੀ ਗੁਰ ਸਗਰੀ ਸਭਾ ਲਗਾਏ।ਰਾਮਦਾਸ ਨਿਜ ਪਾਸ ਬੁਲਾਏ। ਇਨ ਕੋ ਸਭਿਹੀ†ਭੇਟ ਦਿਵਾਈ। ਨਰ ਗ੍ਰਾਮਨ ਕੀ ਬਾਂਹੁ ਗਹਾਈ ॥ ੩੫ ॥ ਸੁਨਤਿ ਸਭਿਨਿ ਕੇ ਬਾਕ ਬਖਾਨਾ।[3]ਮਾਲਕ ਤੁਮਰੋ ਇਹੀ ਮਹਾਂਨਾ। ਕੈ ਇਸ ਕੀ ਸੈਭਤਿ ਸ਼ੁਭ ਹੋਇ। ਕੈ ਇਸ ਕੇ ਸਿਖ ਤੁਮ ਪਤਿ ਜੋਇ[4]॥੩੬॥ ਇਮ ਕਹਿ ਸਭਿ ਕੋ ਦੇ ਦਸਤਾਰ।ਬਿਦਾ ਕਰੇ ਨਰ ਗ੍ਰਾਮ ਉਦਾਰ।ਭਾਈ ਬੁੱਢਾ ਸਭਿ ਪਰਿ ਛੋਰਾ। ਕਰਹਿ ਮਾਮਲਾ ਗ੍ਰਾਮ ਬਟੋਰਾ॥੩੭॥ਦੇਗ਼ ਗੁਰੂ ਕੀ ਚਲਹਿ ਅਪਾਰਾ। ਰੈਨਿ ਦਿਨਾ ਨਰ ਅਚਹਿੰ ਹਜ਼ਾਰਾ। ਅੰਨ ਫਸਲ ਦਰ ਫਸਲ ਮਹਾਂਨੈ। ਲੰਗਰ ਪਰਹਿ ਸੇਵ ਨਰ ਠਾਨੈਂ ॥੩੮॥ ਸਿੱਖਨ ਸੈਂਕਰੇ ਕਾਰ ਸੰਭਾਰੈਂ। ਸ਼੍ਰੀ ਗੁਰ ਰਾਮਦਾਸੁ ਅਨੁਸਾਰੈ।ਇਨ ਕੀ ਆਇਸੁ ਲੇਤਿ ਸਮਾਜਾ।ਆਪ ਆਪਨੇ ਸਾਰਹਿੰ ਕਾਜਾ ॥੩੯॥ ਸਿੱਖ ਅਨੇਕ ਦਾਸ ਸਭਿ ਗ੍ਰਾਮ। ਕਰਹਿੰ ਮਾਮਲੇ ਕੋ ਸਭਿ ਕਾਮ। ਜਿਮਿ ਭਾਈ ਬੁੱਢਾ ਕਹਿ‡ਦੇਹਿ ਤਿਸੀ ਪ੍ਰਕਾਰ ਸਰਬ ਹੀ ਲੇਹਿੰ ॥ ੪੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਅਕਬਰ ਕੋ ਆਵਨ, ਗ੍ਰਾਮਨ ਕੋ

[1]ਤੇਜ ਵਾਲਾ (ਅ+ਦੀਨ)। [2]ਭਾਵ ਸ਼੍ਰੀ ਗੁਰੂ ਰਾਮਦਾਸ ਜੀ। [3]ਭਾਵ-ਏਹ ਪਿੰਡ ਆਪ ਨਹੀਂ ਰਖੇ ਸ਼੍ਰੀਰਾਮਦਾਸ ਜੀ ਜੋਗ ਦਿੱਤੇ। *ਭਾਵ ਇਹ ਹੈ ਕਿ ਉਹਨਾਂ ਗ੍ਰਾਂਵਾਂ ਦੇ ਲੋਕ ਜੋ ਅਕਬਰ ਭੇਟਾ ਕਰ ਗਿਆ ਸੀ ਅਤੇ ਜੋ ਗ੍ਰਾਮ ਕਿ ਅਜ ਕਲ ਅੰਮ੍ਰਿਤਸਰ ਦੇ ਚੁਫੇਰੇ ਦਿੱਸਦੇ ਹਨ।

†ਪਾਃ–ਸਗਰੀ। ‡ਪਾਃ–ਕਰਿ।

ਅਰਪਨੰ' ਪ੍ਰਸੰਗ ਬਰਨਨੰ ਨਾਮ ਦਸਮੋ ਅੰਸੂ ॥ ੧੦ ॥

੧੧. [ਤੀਰਥ ਪ੍ਰਗਟੋਣ ਹਿਤ ਗੁਰੂ ਜੀ ਨੇ ਵਿਚਾਰਨਾ]।

ਦੋਹਰਾ॥ਅਧਿਕ ਆਮਦਨਿ ਮਾਮਲਾ ਸਭਿ ਗ੍ਰਾਮਨ ਕੀ ਜਾਨਿ।ਅਮਰਦਾਸ ਸ਼੍ਰੀ ਸਤਿਗੁਰੂ ਰਿਦੈ ਬਿਚਾਰਨ ਠਾਨਿ॥੧॥ਚੌਪਈ॥–ਭਈ ਬਾਪਿਕਾ ਪੂਰਨ ਅਬੈ–। ਪਰਉਪਕਾਰ ਚਿਤਵਤੋ ਤਬੈ*।–ਤੀਰਥ ਪ੍ਰਗਟੈ ਪਾਵਨ ਕੋਈ। ਸਭਿ ਸੰਗਤਿ ਜਹਿੰ ਮੱਜਨ ਹੋਈ॥੨॥ਅਹੈ ਬਾਪਿਕਾ ਗੋਇੰਦਵਾਲ–।ਰਾਮਦਾਸ ਹਿਤ ਕਰਤਿ ਸੰਭਾਲ[1]।–ਸ਼੍ਰੀ ਗੁਰ ਨਾਨਕ ਜਥਾ ਬਨਾਯੋ[2]। ਆਪ ਅਛਤ ਸਭਿ ਬਿਧਿ ਸਮੁਝਾਯੋ॥੩॥ਗਾਦੀ ਦੇ ਕਰਿ[3]ਪੁਰਿ ਕਰਤਾਰ। ਦੀਨ ਬਸਾਇ ਖਡੂਰ ਮਝਾਰ।ਸੰਤਤਿ ਕਰੈ ਬਿਰੋਧ ਨ ਕੋਈ।ਬੈਠੇ ਪ੍ਰਿਥਕ ਪ੍ਰਕਾਸ਼ੈਂ ਸੋਈ॥੪॥ਤਿਮ ਸ਼੍ਰੀ ਅੰਗਦ ਕਾਰਜ ਕੀਨਾ। ਗੋਇੰਦਵਾਲ ਬਸਾਇ ਸੁ ਦੀਨਾ॥ਨਿਜ ਸੰਤਤਿ ਤੇ ਕਰਿ ਕੈ ਨਯਾਰੇ। ਸ਼੍ਰੀ ਗੁਰ ਅਮਰਦਾਸ ਬੈਠਾਰੇ–॥੫॥ਤਿਮ ਸ਼੍ਰੀ ਅਮਰ ਮਨੋਰਥ ਕਰਿ ਕੈ।ਸਭਿ ਬਿਧਿ ਨੀਕੇ ਰਿਦੇ ਬਿਚਰਿ ਕੈ:–ਸਤਿਜੁਗ ਕੋ ਤੀਰਥ ਦੂਰ ਰਹਯੋ। ਚਿਰੰਕਾਲ ਭਾ ਕਿਨਹੂੰ ਨ ਲਹਯੋ॥੬॥ਸਰਬ ਪ੍ਰਜਾ ਬਿਧਿ ਪਾਸ ਪੁਕਾਰੀ। 'ਬਿਨ ਜਾਜੇ ਹਮ ਕੋ ਦੁਖ ਭਾਰੀ। ਤਾਂ ਤੇ ਨਿਜ ਬਿਚਾਰ ਕਰਿ ਮਨ ਮੈਂ।ਦੀਜੈ ਰਾਜਾ ਹੋਇ ਸਭਿਨ ਮੈਂ'[4]॥੭॥ ਸੁਨਿ ਬ੍ਰਹਮਾ ਉਰ ਉਚਿਤ ਬਿਚਾਰਾ।–ਮ੍ਰਿਤੁ ਮੰਡਲ[5] ਬਿਨੁ ਨ੍ਰਿਪ ਦੁਖਿਆਰਾ। ਅਹੈ ਜੋਗ ਇਨ ਬਨਹਿੰ ਨਰੇਸ਼।ਬਸਹਿ ਸੁਖੀ ਤਬਿ ਪ੍ਰਜਾ ਅਸ਼ੇਸ਼–॥੮॥ਆਠਹੁੰ ਲੋਕਪਾਲ ਕੇ ਤਨ ਤੇ। ਅੰਸ ਨਿਕਾਸਨ ਕੀਨਸਿ ਤਿਨ ਤੇ। ਆਠਹੁੰ ਗੁਨ ਜੁਤਿ ਰਾਜਾ ਕੀਨਿ। ਤਿਸ ਨ੍ਰਿਪ ਨਾਮ ਸੁ'ਛੁਪ'ਧਰਿ ਦੀਨਿ ॥ ੯॥ ਹੋਨ ਪ੍ਰਸੰਨ ਇੰਦ੍ਰ ਕੋ ਗੁਨ ਹੈ। ਜਮ ਕੋ ਦੰਡ,ਧਨਦ ਦੇ ਧਨ ਹੈ[6]। ਇੱਤਜਾਦਿਕ ਸਭਿ ਲੀਜਹਿ ਜਾਨਿ।ਹੋਤਿ ਭਯੋ'ਛੁਪ'ਭੂਪ ਮਹਾਂਨ ॥ ੧੦ ॥ ਅਵਨੀ ਰਾਜ ਕੀਨਿ ਚਿਰਕਾਲ। ਪ੍ਰਜਾ ਬਸਾਈ ਸਭਿ ਸੁਖ ਨਾਲ। ਤਿਸ ਤੇ ਪੀਛੇ ਔਰੁ ਸੁ ਭਯੋ।ਨਾਮ ਇਖਵਾਕ[7]ਜਾਂਹਿ ਧਰਿ ਦਯੋ॥੧੧॥ਛੁਪ ਮ੍ਰਿਤੁ ਤੇ ਬੈਠਨੋ ਸੋ ਰਾਜ। ਕਰੈ ਸਰਬ ਪਰਜਾ ਕੋ ਕਾਜ। ਨ੍ਰਿਪ ਸਤਿਸੰਧਿ[8] ਮਹਾਂ

[1]ਸ਼੍ਰੀ ਰਾਮਦਾਸ ਜੀ ਲਈ ਸੰਭਾਲ ਕਰਦੇ ਹਨ ਭਾਵ ਸ਼੍ਰੀ ਗੁਰੂ ਅਮਰਦਾਸ ਜੀ ਸੋਚਦੇ ਹਨ ਜੋ ਸ਼੍ਰੀ ਰਾਮਦਾਸ ਜੀ ਕਿੱਥੇ ਜਾ ਟਿਕਣ। [2]ਬਣਾਇਆ (ਕਰਤਾਰ ਪੁਰ)।[3]ਭਾਂਵ, ਸ਼੍ਰੀ ਗੁਰੂ ਅੰਗਦ ਜੀ ਨੂੰ। [4](ਜੋ) ਸਭ ਵਿਚ (ਪ੍ਰਗਟ) ਹੋਵੇ। [5]ਮਾਤਲੋਕ। [6]ਧਰਮਰਾਜ ਦਾ (ਗੁਣ) ਦੰਡ ਦੇਣਾ ਹੈ; ਕੁਮੇਰ ਦਾ (ਗੁਣ) ਧਨ ਦੇਣਾ ਹੈ। [7][ਸੰਸ:, ਇਕਸ਼ਾਕੁ]। [8]ਸੱਚ ਨਾਲ ਮੇਲ ਕਰਨ ਵਾਲਾ, ਭਾਵ ਸੱਚ ਤੇ ਟੁਰਨ ਵਾਲਾ। *ਤਾ:–ਸ਼ਬੈ।

ਬਲਵਾਨ।ਭਗਤਿ ਪ੍ਰਮੇਸ਼ਰ ਕੋ ਬੁਧਿਵਾਨ ॥ ੧੨ ॥ ਸਿੰਧ ਮੇਖਲਾ ਅਵਨੀ ਸਾਰੀ[1]।ਪੁੱਤ੍ਰ ਸਮਾਨ ਸਦਾ ਪ੍ਰਤਿਪਾਰੀ। ਨ੍ਰਿਪ ਇਖਵਾਕ ਥਲੀ ਇਕ ਕਾਲ। ਚਹਨੋ ਜੱਗ ਕੋ ਕਰਨ ਬਿਸਾਲ ॥ ੧੩ ॥ ਸਕਲ ਪ੍ਰਿਥੀ ਤੇ ਸੰਗ੍ਰਹ ਕੀਨੇ। ਜੱਗਜ ਸਮਾਜਨਿ ਸੰਖਜਾਹੀਨੇ[2]। ਆਵਾਹਨ ਸਗਰੇ ਸੁਰ ਕਰੇ। ਬੇਦ ਮੰਤ੍ਰ ਪਢਿ ਕਰਿ ਮੁਨਿਬਰੇ[3] ॥ ੧੪ ॥ ਆਯਹੁ ਬ੍ਰਹਮਾ ਜੁਤਿ ਬ੍ਰਹਮਾਨੀ। ਸ਼ੰਕਰ ਗਨ ਕੇ ਸਹਤ ਭਵਾਨੀ[4]। ਤੀਨ ਲੋਕ ਪਤਿ ਪ੍ਰਭੂ[5]ਬੁਲਾਏ।ਸੰਗ ਇੰਦਰਾ[6] ਅਧਿਕ ਸੁਹਾਏ ॥੧੫॥ ਅਗਨਿ ਪੁਰੋਗਮ[7] ਮਘਵਾ[8] ਆਦਿ।ਸਰਬ ਦੇਵਤਾ ਯੁਤਿ ਅਹਿਲਾਦ। ਧਨਦ[9] ਪ੍ਰਭੁ ਜਨ ਕੇ ਗਨ ਆਏ[10]। ਰੁੱਦ੍ਰ ਇਕਾਦਸ਼[11] ਸੁਰ ਸਮੁਦਾਏ॥੧੬॥ਬਿੱਸ੍ਵਾਦੇਵ[12]ਮਹਾਂ ਰਿਖਿਯਨੋ।ਗੰਧ੍ਰਬ[13]ਕਿੰਨਰ[14]ਜਾਹਿੰ ਨ ਗਨੋ। ਬਿੱਦ੍ਯਾਧਰਿ[15] ਸਸਿ ਸੂਰਜ ਆਏ। ਜੋ ਪਤਾਲ ਬਾਸੀ ਅਹਿ-ਰਾਏ[16]॥੧੭॥ ਤੀਨ ਲੋਕ ਮਹਿੰ ਮੁਖਿ ਸਭਿ ਆਏ। ਲੈਨਿ ਆਪਨੋ ਭਾਗ ਬਨਾਏ[17]। ਮ੍ਰਿਤੁ ਮੰਡਲ ਕੇ[18] ਦਿਜ ਰਿਖਿ ਸਾਰੇ। ਕਰੇ ਇਕੱਤ੍ਰ ਮਹੀਪ ਹਕਾਰੇ॥੧੮॥ਮਹਾਂ ਜੱਗਜ ਤਿਨ ਰਚਨੋ ਬਨਾਏ। ਸਭਿ ਕੋ ਜਥਾ ਜੋਗ ਤ੍ਰਿਪ-ਭਾਏ।ਹੱਬ੍ਯ[19]ਕੱਬ੍ਯ[20]ਦੇ ਕਰਿ ਬਿਧਿ ਆਛੇ। ਦਿਯੋ ਦਾਨ ਜੇਤਿਕ ਜੋ ਬਾਛੇ ॥੧੯॥ ਰੰਕ ਨ ਰਹਨੋ ਪ੍ਰਿਥੀਤਲ ਕੋਈ। ਲੈ ਕਰਿ ਦਾਨ ਤ੍ਰਿਪਤਿ ਸੋ ਹੋਈ। ਹਮਨਕੁੰਡ ਕੇ ਚਾਰਿਹੁੰ ਪਾਸੇ। ਮੁੱਖਜ ਦੇਵਤਾ ਬੈਠਿ ਪ੍ਰਕਾਸ਼ੇ ॥੨੦॥ ਜਥਾ ਜੋਗ ਸਭਿ ਕੋ ਦੇ ਭਾਗ। ਪਦਮਾਪਤਿ[21] ਕੇ ਰਸੁ ਅਨੁਰਾਗ। ਕਰਿ ਕਰਿ ਭਗਤਿ ਸਕਲ ਹਰਖਾਏ।ਜਸ ਇਖਵਾਕ ਜਗਤ ਰਹਿ ਛਾਏ॥੨੧॥ਬਿਧਿ,

---

[1]ਸਮੁੰਦਰ ਤੜਾਗੀ ਵਾਙੂੰ ਜਿਸ ਧਰਤੀ ਨੂੰ ਘੇਰੇ ਹੋਏ ਹੈ। [2]ਜੱਗ ਦੀਆਂ ਸਮੱਗ੍ਰੀਆਂ ਦੇ ਗਿਣਤ। [3]ਸ੍ਰੇਸ਼ਟ ਮੁਨੀ। [4]ਸ਼ਿਵਜੀ ਗਣਾਂ ਤੇ ਪਾਰਬਤੀ ਸਮੇਤ। [5]ਤਿੰਨਾਂ ਲੋਕਾਂ ਦਾ ਪਤੀ ਵਿਸ਼ਨੂੰ। [6]ਲੱਖਮੀ। [7]ਆਗੂ ਅਗਨੀ, ਅੱਗੇ ਚੱਲਣ ਵਾਲੀ ਅਗਨੀ। [8]ਇੰਦਰ। [9]ਕੁਬੇਰ। [10]ਵਾਯੂ ਦੇ ਸਮੂਹ, ਭਾਵ ੪੯ ਤਰ੍ਹਾਂ ਦੀ ਪੌਣ। [11]ਗਿਆਰਾਂ ਹੀ ਸ਼ਿਵ। [12]ਇਕ ਖਾਸ ਕਿਸਮ ਦੇ ਦੇਵਤੇ; ਪੁਰਾਣਾਂਨੁਸਾਰ ਏਹ ਦੱਖਜ ਦੀ ਧੀ ਵਿਸ਼੍ਵਾ ਦੇ ਪੁੱਤ੍ਰ ਹਨ, ਗੋਣਤੀ ਵਿਚ ਦਸ ਹਨਃ-ਵਸੁ, ਕ੍ਰਤੂ, ਸੱਤਜਾ, ਕਲਾ, ਦੱਖਜ, ਕਾਮ, ਧ੍ਰਿਤੀ, ਕੁਰੂ, ਪੁਰੂਰਵਾ, ਮਾਦ੍ਰਵਾ, ਕਦੇ ਕਦੇ ਦੋ ਹੋਰ ਬੀ ਨਾਲ ਗਿਣਦੇ ਹਨ, ਰੋਚਕ ਯਾ ਲੋਚਨ ਤੇ ਧ੍ਰੁਨੀ ਯਾ ਧ੍ਰੁਰੀ, ਕ੍ਰਿਯਾ ਕਰਮ ਤੇ ਸ਼੍ਰਾਧਾਂ ਵਿਚ ਇਨ੍ਹਾਂ ਦੀ ਪੂਜਾ ਹੁੰਦੀ ਹੈ। [13]ਦੇਵਤਿਆਂ ਦੇ ਰਾਗੀ। [14]ਦੇਵਤਿਆਂ ਵਜੱਯੇ। [15]ਇਕ ਤਰ੍ਹਾਂ ਦੇ ਦੇਵਤੇ। [16]ਸ਼ੇਸ਼ਨਾਗ। [17]ਆਪਣਾ ਹਿੱਸਾ ਸੰਵਾਰਕੇ ਲੈਣ ਲਈ। [18]ਮਾਤਲੋਕ ਦੇ। [19]ਦੇਵਤਿਆਂ ਨਮਿੱਤ ਅਹੁਤੀਆਂ। [20]ਪਿੱਤ੍ਰਾਂ ਨਮਿੱਤ ਅਹੁਤੀਆਂ। [21]ਵਾਹਿਗੁਰੂ।

ਹਰਿ,ਹਰ[1] ਆਦਿਕ ਸੁਰ ਸਾਰੇ।ਭਏ ਪ੍ਰਸੰਨ ਭੂਪਸਤਿਕਾਰੇ[2]।–'ਬਰੰਬ੍ਰਹ" ਸਭਿਹੂੰ ਮਿਲਿ ਕਹਜੋ।ਹਾਥ ਜੋਰਿ ਨ੍ਰਿਪਠਾਢੋ ਰਹਜੋ॥੨੨॥ਕਹਤਿਭਯੋ[3] "ਹੇ ਪ੍ਰਭੂ! ਸੁਨੀਜੈ। ਸਭਿ ਪ੍ਰਸੰਨ ਤੋ ਇਹੁ ਵਰ ਦੀਜੈ।ਜਹਾਂ ਨਿਵਾਸ ਆਪ ਤੁਮ ਕੀਨੋ।ਧਾਰਿ ਅਨੰਦ ਮੁਝ ਦਰਸ਼ਨ ਦੀਨੋ॥੨੩॥ਅਗਨਿ ਕੁੰਡ[4]ਇਹੁ ਤੀਰਥ ਹੋਇ[5]। ਕਲੁਖ ਹਤਹਿ ਮੱਜੈ ਨਰ ਜੋਇ। ਹੋਹਿ ਜਗਤ ਮਹਿੰ ਮਹਾਂ ਪ੍ਰਕਾਸ਼। ਇਸ ਕੇ ਸਮ ਦੁਤਿਯੋ ਨਹਿੰ ਭਾਸੁ ॥੨੪॥ ਅਗਨਿ ਕੁੰਡ ਕੇ ਜਿਸ ਜਿਸ ਦਿਸ਼ੁ ਹੋ। ਤਿਸ ਤਿਸ ਦਿਸ਼ ਸਦੀਵ ਤੁਮ ਬਸਿਹੋ। ਇਹਾਂ ਆਇ ਜੋ ਕਰਹਿ ਸ਼ਨਾਨ। ਚਹੁੰ ਦਿਸ਼ ਫਿਰਿ ਕਰਿ ਬੰਦਨ ਠਾਨਿ॥੨੫॥ ਤਿਸ ਕੋ ਸਕਲ ਕਰਹੁ ਕੱਲਜਾਨ।ਜਨਮ ਜਨਮ ਕੇ ਕਿਲਵਿਖ ਹਾਨ[7]।ਸੁਨਜੋ ਭੂਪ ਤੇ ਸਭਿ ਨੈ ਕਹਜੋ ।ਪੁਰਸ਼ੋਤਮ[8]ਕੀ ਦਿਸ਼ ਤਬਿ ਲਹਜੋ॥੨੬॥ ਸ਼੍ਰੀ ਨਾਰਾਇਨ ਸਭਿ-ਦਿਸ਼ਿ ਹੇਰਿ।ਕਰੀ ਕ੍ਰਿਪਾ ਬੋਲੇ ਤਿਸ ਬੇਰਿ। "ਹੇ ਭੂਪਤਿ! ਤੂੰ ਭਗਤ ਮਹਾਂਨਾ। ਕਾਰਨ ਪਰਉਪਕਾਰ ਬਖਾਨ॥੨੭॥ਜਿਮ ਜੀਵਨ ਕੋ ਹੁਇ ਕੱਲਜਾਨ। ਹਮ ਤੇ ਜਾਚਜੋ ਅਸ ਤੈਂ ਦਾਨ।ਮਮ ਪ੍ਰਸੰਨਤਾ ਤੇ ਸਭਿ ਹੋਇ।ਤੀਰਥ ਮਹਾਂ ਲਖੈ ਸਭਿ ਕੋਇ ॥੨੮॥ ਲਾਖਹੁੰ ਬਰਸ ਬਿਦਤਿ ਅਬਿ ਰਹੈ। ਪੁਨ ਛਪ ਜਾਇ ਨ ਕੋਊ ਲਹੈ। ਪੰਚ ਹਜ਼ਾਰ ਬਿਤਹਿ ਕਲਿ ਕਾਲ। ਤਬਿ ਮਮ ਹੁਇ ਅਵਤਾਰ ਬਿਸਾਲ ॥੨੯॥ ਸ਼੍ਰੀ ਨਾਨਕ ਨਿਜ ਨਾਮ ਧਰਾਵੋਂ। ਭਗਤਿ ਪੰਥ ਜਗ ਮਹਿੰ ਬਿਦਤਾਵੋਂ। ਜੋਗ,ਜੱਗਯ, ਤਪ ਤੈ ਜੁਗ ਧਰੈਮੁ।ਇਨ ਮਹੁੰ ਕਰੈ[9] ਲਹੈ ਬਡ ਸ਼ਰਮ[6] ॥੩੦॥ ਕਲਿਯੁਗ ਮਹਿੰ ਨਰ ਸ਼ਕਤਿ ਬਿਹੀਨ। ਬੁਧਿ* ਬਿਭਿ ਬਲ ਤੇ ਜਿਨ ਤਨ ਛੀਨ। ਤਿਨ ਕੇ ਹਿਤ ਸ਼ੁਭ ਮਾਰਗ ਪਾਵਨਿ[6]। ਭਨ ਧਰਿ ਫਿਰੋਂ ਸਰਬ ਹੀ ਥਾਵਨਿ ॥ ੩੧ ॥ ਚਹੁੰ ਦਿਸ਼ ਮਹਿੰ ਸਿੱਖੀ ਪ੍ਰਗਟਾਵੋਂ। ਭਗਤਿ ਰੀਤਿ ਮਹਿੰ ਗਯਾਨ ਬਤਾਵੋਂ।ਜਬਿ ਮੈਂ ਤੀਨ ਦੇਹਿ ਕੋ ਧਰੋਂ। ਚਤੁਰਥ ਤਨ ਅਪੁਨੋ ਪੁਨ ਕਰੋਂ॥੩੨॥ਤਬਿ ਇਹੁ ਤੀਰਥ ਕੋ ਬਿਦ੍ਰਾਵੋਂ। ਪੰਚਮ ਤਨ ਤੇ ਪੱਕ[10]† ਬਨਾਵੋਂ। ਸਰ ਅੰਦਰ ਸਿਰਜੋਂ ਹਰਿਮੰਦਰ। ਜਿਸ ਮਨਿੰਦ ਕਿਤ ਹੋਇ ਨ ਸੁੰਦਰ॥੩੩॥ਸੱਤਿਨਾਮ ਕੀ ਅਧਿਕ ਬਡਾਈ।ਕਰੋਂ ਸਥਾਪਤਿ, ਰਹੈ ਸਦਾਈ। ਖਸ਼ਟਮ ਦੇਹਿ ਧਰੋਂ ਮੈਂ ਜਬੈ।ਜਿਹ ਸਥਾਨ ਹੋਂ

[1]ਬ੍ਰਹਮਾਂ, ਵਿਸ਼ਨੂੰ, ਸ਼ਿਵ। [2]ਰਾਜਾ ਦੇ ਸਤਿਕਾਰੇ ਹੋਏ ਪ੍ਰਸੰਨ ਹੋਏ। [3]ਵਰ ਮੰਗ। [4]ਅਗਨੀ ਕੁੰਡ (ਦਾ ਥਾਂ)। [5]ਬਣੇ। [6]ਭਾਵ, ਵਿਸ਼ਨੂੰ। [7]ਇਨ੍ਹਾਂ ਵਿਚੋਂ ਜੋ ਕਰੇਗਾ। [8]ਭਾਵ ਹੈ ਸ਼੍ਰੇਸ਼ਠ ਹੋਂ–ਮਿਹਨਤ। [9]ਭਲੇ ਰਸਤੇ ਪਾਵਣ ਲਈ। [10]ਪੱਕਾ। *ਪਾ:–ਸੁਧਿ। †ਪਾ:–ਪ੍ਰਪਕ।

ਬੈਠਨੋ ਅਬੈ॥੩੪॥ਰਚਿ ਅਕਾਲਬੁੰਗਾ ਧਰਿਨਾਮੂ।ਸਿਰਜੋਂ ਤਖਤਮਹਾਂਅਭਿ-ਰਾਮੂ।ਬੈਠੋਂ ਬੀਚ ਦਿਵਾਨ ਲਗਾਵੋਂ।ਸਰਬਜਗਤਕੋ ਗੁਰੂ ਕਹਾਵੋਂ॥੩੫॥ਪੁਨ ਮੈਂ ਸਦਾ ਬਸੋਂ ਇਸਥਾਨ।ਬੰਦਹਿ ਅਚਰਜ ਹੋਹਿ ਜਹਾਨ। ਜੋਤਿ ਆਪਨੀ ਨੀਤਿ ਬਸਾਵੋਂ।ਮਹਾਂ ਤੇਜ ਸਭਿ ਮਹਿ ਬਿਦਤਾਵੋਂ[1] ॥੩੬॥ ਇਮ ਪੁਰਸ਼ੋਤਮ ਨ੍ਰਿਪ ਸੋਂ ਕਹਯੋ।ਪੁਨ ਬ੍ਰਹਮਾ ਕੀ ਦਿਸ਼ ਕੋ ਚਹਯੋ।ਰੁੱਦ੍ਰ ਸਰੋਦ੍[2]ਆਦਿ ਸਭ ਜੋਈ।ਹੁਇਪ੍ਰਸੰਨ ਬਰ ਭਾਖਤਿ ਸੋਈ॥੩੭॥*ਨਿਜ ਨਿਜ ਥਲ ਹਮ ਸਭਿਹੀ ਰਹੈਂ*। ਤੀਨਲੋਕ ਪਤਿ ਸੰਗੀ ਅਹੈਂ।ਇਸ ਪ੍ਰਕਾਰ ਨ੍ਰਿਪ ਕੋ ਬਰ ਦੀਨੇ। ਪੁਨਹੁ ਬਿਸਰਜਨ ਸਗਰੇ ਕੀਨੇ ॥੩੮॥ਨ੍ਰਿਪ ਇਖਵਾਕ ਪ੍ਰਤਾਪੁ ਬਿਸਾਲਾ। ਛੱਤ੍ਰੀਬੰਸ ਜਗਤ ਮਹਿ ਚਾਲਾ।ਰਾਮਚੰਦ ਆਦਿਕ ਸਿਰਮੌਰ। ਭਏ ਅਨੇਕ ਸੁ ਰਾਜਾ ਔਰ॥੩੯॥ਸੋਈ ਬੰਸੁ ਚਲਨੋ ਜਗ ਆਵਾ।ਬੇਦੀ ਕੁਲ ਸੋਢੀ ਪ੍ਰਗਟਾਵਾ।ਸਭਿ ਪ੍ਰਸੰਗ ਪ੍ਰਥਮੈ ਜੋ ਭਯੋ।ਸ਼੍ਰੀ ਗੁਰ ਅਮਰ ਬਿਚਾਰਨ ਕਿਯੋ॥੪੦॥ ਸ਼੍ਰੀਗੁਰ ਰਾਮਦਾਸ ਕੇ ਹੇਤ।ਚਿਤ ਚਾਹਨੋ–ਬਨਵਾਇੰ ਨਿਕੇਤ।ਕੁਲ ਹਮਰੀ ਰਹਿ ਗੋਇੰਦਵਾਲ। ਫਲਹਿ ਫਲਹਿ ਅਨੰਦ ਬਿਸਾਲ ॥ ੪੧ ॥ ਇਨ ਤੇ ਪ੍ਰਥਕ ਰਹੈਂ ਕਿਤਿ ਔਰ।ਰਾਮਦਾਸ ਸੋਢੀ ਸਿਰਮੌਰ। ਅਰੁ ਤਹਿਂ ਤੀਰਥ ਸੋ ਬਿਦਤਾਵੈਂ । ਸਨੇ ਸਨੇ ਸਭਿ ਕਾਰ ਕਰਾਵੈਂ–॥ ੪੨॥ ਨ੍ਰਿਪ ਕੋ ਬਰ ਪੂਰਬ ਜੋ ਦਯੋ। ਉਰ ਸ਼੍ਰੀ ਅਮਰ ਸੁ ਸਿਮਰਨ ਕਯੋ। ਜਾਨਨੋ–ਸਮਾਂ ਪਹੁਚਨੋ ਆਇ।ਤੀਰਥ ਸਰਬੋਤਮ ਬਿਦਤਾਇ†–॥੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ

---

[1]ਵੇਖਿਆ। [2]ਸ਼ਿਵਜੀ, ਸਹਤ ਯੁੱਧ ਦਾ ਦੇਵਤਾ, ਕਾਰਤਕੇਯ (ਅ) ਯਮਰਾਜ।

*ਪਾਃ–ਨਿਜ ਥਲ ਥਲ ਹਮ ਸਭ ਹੀ ਰਹੈਂ।

†ਅਯੁੱਧਯਾ ਦੇ ਪਹਿਲੇ ਸੂਰਜਬੰਸੀ ਰਾਜਾ ਦਾ ਨਾਮ ਇਕਸ਼ਵਾਕੁ ਹੈ ਜੋ ਇਕ ਵੈਵਸ੍ਵਤਮਨੁ ਦਾ ਪੁੱਤ੍ਰ ਸੀ, ਮਨੁ ਤੋਂ ਨਿੱਛ ਦੇ ਰਸਤੇ ਜੰਮਿਆਂ ਦੱਸਿਆ ਜਾਂਦਾ ਹੈ। ਇਸ ਦੇ ਸੌ ਪੁੱਤ੍ਰ ਸਨ। ਵੱਡੇ ਦਾ ਨਾਮ ਕੁਕਸ਼ੀ ਸੀ। ਰਾਮਚੰਦ੍ਰ ਜੀ ਇਸੇ ਦੇ ਖਾਨਦਾਨ ਵਿਚੋਂ ਹੋਏ ਦੱਸੀਦੇ ਹਨ। ਜੋ ਕਾਰਨ ਕਵੀ ਜੀ ਨੇ ਦਿੱਤਾ ਹੈ ਉਹ ਇਤਿਹਾਸਿਕ ਨਹੀਂ ਜਾਪਦਾ। ਗੁਰੂ ਸਾਹਿਬਾਂ ਜੈਸੀ ਇਲਾਹੀ ਜੋਤ ਦਾ ਹਰਿਮੰਦਰ ਬਨਾਉਣਾ ਕਾਫੀ ਹੈ ਇਸਦੇ ਵਾਹਿਗੁਰੂ ਮੰਦਰ ਹੋਣ ਲਈ। ਜਿਸ ਧਰਤੀ ਨੂੰ ਗੁਰੂ ਨਾਨਕ ਗੁਰੂ ਅੰਗਦ ਜੀ ਨੇ ਪਵਿੱਤ੍ਰ ਕੀਤਾ, ਗੁਰੂ ਅਮਰ ਦੇਵ ਜੀ ਨੇ ਆਗਜਾ ਕੀਤੀ ਤੇ ਚੌਥੇ ਪੰਜਵੇਂ ਸਤਿਗੁਰਾਂ ਸਾਜਿਆ, ਜਿੱਥੇ ਉਨ੍ਹਾਂ ਨੇ ਨਾਮ ਦਾ ਨਿਵਾਸ ਕੀਤਾ ਤੇ ਕੀਰਤਨ ਦਾ ਪ੍ਰਵਾਹ ਚਲਾਇਆ ਉਹ ਪਰਮ ਪਾਵਨ ਹਰੀ ਮੰਦਰ ਹੈ, ਓਹ ਸਤਯੁਗ ਵਿੱਚ ਹਵਨਕੁੰਡ ਸੀ ਯਾ ਨਹੀਂ ਕੁਛ ਮੁੱਲ ਵਧਾਉਣ ਵਾਲੀ ਗੱਲ ਨਹੀਂ ਹੈ। ਵੇਖੋ ਰਾਸ ੩ ਅੰਸੂ ੪੦ ਅੰਕ ੨੬ ਦੀ ਹੇਠਲੀ ਟੂਕ।

ਰਿੰਛੇ ਦੁਤਿਯ ਰਾਸੋ 'ਪੂਰਬ ਬਰ ਸਿਮਰਨ ਸ਼੍ਰੀ ਅਮਰਦਾਸੁ' ਪ੍ਰਸੰਗ ਬਰਨਨੰ ਨਾਮ ਇਕਾਦਸ਼ਮੋ ਅੰਸੁ ॥ ੧੧ ॥

੧੨. [ਗੁਰੂ ਕਾ ਚੱਕ। ਸੰਤੋਖਸਰ ਦੀ ਕਾਰ]।

ਦੋਹਰਾ ॥ ਅਮਰਦਾਸ ਸ਼੍ਰੀ ਸਤਿਗੁਰੂ ਜਾਨਿ ਸਕਲ ਗਤਿ ਲੀਨਿ।ਸੋਢੀਕੁਲ ਭੂਖਨ[1] ਤਬੈ ਨਿਕਟਿ ਬੁਲਾਵਨਿ ਕੀਨਿ ॥ ੧ ॥ ਚੌਪਈ ॥'ਸੁਨ ਹੋ ਸੌਮੁ[2] ਬਸਨ ਹਿਤ ਥਾਨ। ਗ੍ਰਾਮ ਬਸਾਵਹੁ ਪਿਖਿ ਕਰਿ ਆਨ। ਸਨੇ ਸਨੇ ਨਿਜ ਪਾਇਂ ਟਿਕਾਵਹੁ।ਬਹੁਰ ਕਰਹੁ ਪੁਰਿ ਮਹਾਂ ਬਸਾਵਹੁ॥੨॥ਜਿਮਿ ਖਡੂਰ ਗੁਰ ਸੇਵਾ ਕਰਿਕੈ। ਪਾਛੇ ਆਨ ਬਸੇ ਹਮ ਟਰਿਕੈ*। ਇਮ ਨੀਕੀ ਨਿਜ ਰਿਦੈ ਬਿਚਾਰਹੁ।ਬਸਨ ਹੇਤੁ ਥਲ ਜਾਇ ਨਿਹਾਰਹੁ ॥੩॥ ਅਹੈ ਪਰਗਨਾ ਤੁਮਰੇ ਪਾਸ। ਥਲ ਆਛੋ ਪਿਖਿ ਕਰਹੁ ਅਵਾਸ'।ਸੁਨਿ ਸ਼੍ਰੀ ਰਾਮਦਾਸੁ ਕਰ ਜੋਰੇ। 'ਹੁਕਮ ਆਪਕੋ ਮੋਰ ਅਮੋਰੇ'[3]॥੪॥ਰਾਵਰ ਕੀ ਰਜਾਇ ਮਹਿੰ ਰਾਜ਼ੀ। ਇਹੀ ਪ੍ਰਤੱਗਯਾ ਮੈਂ ਉਰ ਸਾਜੀ। ਜੋ ਤੁਮ ਕਰਹੁ†ਸੁ ਆਛੀ ਹੋਇ। ਆਛੀ ਹੋਇ, ਕਰਹੁ ਤੁਮ ਜੋਇ ॥੫॥ਹਮ ਪ੍ਰਾਨੀ ਕਯਾ ਸਕੈਂ ਬਿਚਾਰੇ।ਸਭਿ ਗੁਨ ਸਾਗਰ ਮਹਿਦ ਅਪਾਰੇ[4]। ਥਲ ਕੋ ਪਰਖਨ ਹੇਤੁ ਨਿਕੇਤ। ਮੈਂ ਤੁਮ ਆਗੇ ਕਹਾਂ ਅਚੇਤ[5] ॥੬॥ ਅਰਜ਼ੀ ਸਿਖ ਕੀ ਰਾਵਰਿ ਮਰਜ਼ੀ। ਮੈਂ ਗੁਰ ਜੀ ਇਕ ਸੇਵਾ ਗਰਜ਼ੀ। ਜਿਮਿ ਰਜ਼ਾਇ ਜਿਸੁ ਥਲ ਕੋ ਕਹੋ। ਸਕਲ ਰੀਤਿ ਨੀਕੇ ਜਿਸ ਲਹੋ॥੭॥ਜਹਾਂ ਬਤਾਵਹੁ ਕਰੁਨਾ ਧਾਰਿ।ਸੇਵਕ ਜਾਇ ਕਰਹਿ ਤਹਿੰ ਕਾਰ। ਨਹਿ ਸੁਤੰਤ੍ਰ[6]ਕਛੁ ਮੋ ਤੇ ਹੋਇ।ਸੋ ਸਭਿ ਕਰਿਹੌਂ ਪੂਰਹੁ ਜੋਇ' ॥੮॥ ਸੁਨਿ ਸ਼੍ਰੀ ਅਮਰ ਦਾਸ ਕਰਿ ਕਰੁਨਾ। ਸਰਬ ਪ੍ਰਸੰਗ ਭਲੇ ਕਰਿ ਬਰਨਾ। 'ਗ੍ਰਾਮ ਤੁੰਗ ਤੇ ਅਹੈ ਉਰੇਰੇ।ਗਿਲਵਾਲੀ ਤੇ ਲਖਹੁ ਪਰੇਰੇ॥੯॥ ਹੈ ਸੁਲਤਾਨਪਿੰਡ ਜਿਸ ਨਾਮੂ। ਤਿਸ ਤੇ ਪਸ਼ਚਮ ਦਿਸ਼ ਅਭਿਰਾਮੂ। ਤਹਾਂ ਜਾਇ ਕਰਿ ਗ੍ਰਾਮ ਬਸਾਵਹੁ।ਸੁੰਦਰ ਅਪੁਨੇ ਸਦਨ ਬਨਾਵਹੁ॥੧੦॥ ਜਿਤਿਕ ਦਰਬ ਲਾਗਹਿ ਤਿਸ ਥਾਨ। ਸੋ ਸਭਿ ਲੇਹੁ ਬ੍ਰਿੱਧ ਤੇ ਪਾਨ[7]। ਜਬਹਿ ਸਦਨ ਤਹਿੰ ਲੇਹੁ ਚਿਨਾਇ।ਤਿਸ ਤੇ ਪੂਰਬ ਦਿਸ਼ ਪੁਨ ਜਾਇ॥੧੧॥ਤਹਾਂ ਬੈਠਿ ਤੀਰਥ

---

[1]ਭਾਵ ਸ਼੍ਰੀ ਗੁਰੂ ਰਾਮਦਾਸ ਜੀ। [2]ਮਨੋਹਰ। (ਅ) ਭਲੇ [ਸੌਸ:, ਸੋਮਜ]। [3]ਮੋਰੇ ਪਾਸੋਂ ਮੋੜਿਆ ਨਹੀਂ ਜਾ ਸਕਦਾ। [4]ਭਾਵ ਤੁਸੀਂ ਹੋ। [5]ਘਰ ਦੇ ਥਾਂ ਨੂੰ ਪਰਖਣ ਲਈ ਮੈਂ ਅਜਾਣ ਆਪ ਅਗੇ ਕੀ ਹਾਂ। [6]ਅਪਣੇ ਆਪ। [7]ਬਾਬਾ ਬੁੱਢਾ ਜੀ ਦੇ ਹੱਥੋਂ।

*ਪਾ:—ਟੁਰਕੈ। †ਪਾ:—ਕਹੁ।

ਖਨਵਾਵਉ।ਚਾਰਹੁੰ ਦਿਸ਼ ਤੇ ਭਲੋ ਬਨਾਵਉ।ਬਹੁਰ ਭੁਮਾਰੀ ਸੈਤਤਿ ਜੇਤੀ । ਤਿਸਕਉ ਕਰਹਿ ਬਨਾਵਨ ਤੇਤੀ॥੧੨॥ਦਿਨ ਪ੍ਰਤਿ ਪੁਰਿ ਬਿਸਾਲ ਬਨ ਜੈਹੈ।ਚਹੁੰ ਦਿਸ਼ ਕੇ ਨਰ ਆਨ ਬਸੈ ਹੈਂ'।ਇਮੁ ਸਗਰੀ ਬਿਧਿ ਕਹਿ ਸਮੁਝਾਈ । ਅਪਰ ਸਰਬ ਤਮਾਰੀ ਕਰਿਵਾਈ॥੧੩॥ਪਾਰੋ ਕੀ ਸ਼ੁਭ ਬੜਵਾ ਜੋਇ। ਹੋਤੁ ਅਰੂਢਨ ਦੀਨੀ ਸੋਈ।ਕਹਯੋ'ਤੁਰੰਗਨ ਅਚਰਜ ਏਹੀ। ਅਪਰ ਨਹੀਂ ਕਿਸਿ ਚਢਿਬੇ ਦੇਹੀ॥੧੪॥ਹਮ ਕੈ ਤੁਮ ਹੋਵਹਿੰ ਅਸਵਾਰੋ।ਚਢਯੋ ਪ੍ਰਥਮ ਕੈ ਭਾਈ ਪਾਰੋ । ਨੀਕੇ ਰਾਖਹੁ ਸੇਵ ਕਰਾਵਹੁ। ਬ੍ਰਿਧ ਸੁਮਤਿ ਕੋ ਸੰਗ ਮਿਲਾਵਹੁ'॥੧੫॥ਇਮਿ ਕਹਿ ਕਰੇ ਬਿਸਰਜਨ ਸੋਇ। ਕੇਤਿਕ ਸੈਗ ਕਰੇ ਸਿਖ ਜੋਇ।ਸਨੇ ਸਨੇ ਤਹਿੰ ਚਲਿ ਕਰਿ ਆਏ।ਜੋ ਥਲ ਸ਼੍ਰੀ ਗੁਰ ਅਮਰ ਬਤਾਏ ॥੧੬॥ਸਭਿ ਗ੍ਰਾਮਨ ਕੀ ਸੀਮਨ'ਛੋਰ। ਫਿਰ ਤਹਿੰ ਕਾਰ ਕਰੀ ਚਹੁੰ ਓਰ। ਜਿਮ ਜਿਮ ਬੁੱਢਾ ਬਨੋਂਤ ਬਤਾਵਹਿ । ਤਿਮਿ ਸ਼੍ਰੀ ਰਾਮਦਾਸੁ ਕਰਿਵਾਵਹਿੰ॥ ੧੭॥ਪ੍ਰਥਮ ਮੰਗਾਯਹੁ ਬਹੁ ਮਿਸ਼ਟਾਨ।ਗੁਰ ਆਗੇ ਅਰਦਾਸ ਬਖਾਨਿ।ਭੀਰ ਸੈਂਕੜੇ ਲੋਕਨਿ ਹੋਈ।ਕਰਨੋ ਬ੍ਰਤਾਵਨ ਸਭਿ ਮਹਿੰ ਸੋਈ॥੧੮॥ਗਾਢੋ ਮੋੜ੍ਹੀ[2] ਗਾਡ ਖਰਨੋ ਹੈ।ਨਾਮ'ਗੁਰੂ ਕੋ ਚੱਕ'ਧਰਨੋ ਹੈ।ਈਂਟੈਂ ਕੇਤਿਕ ਤਹਾਂ ਪਕਾਇ । ਸਦਨ ਚਿਨਾਵਨ ਕੀਨਿ ਬਨਾਇ ॥ ੧੯ ॥ ਪੁਨ ਸ਼੍ਰੀ ਅਮਰਦਾਸ ਜਿਮ ਕਹਯੋ।ਸੋ ਸਿਮਰਤਿ ਸਰ ਸਿਰਜਨ ਚਹਯੋ।ਲੈ ਬ੍ਰਿਧ ਸੰਗ ਆਪ ਚਲਿ ਗਏ। ਪੂਰਬ ਦਿਸ਼ਾ ਗ੍ਰਾਮ ਤੇ ਅਏ ॥੨੦॥ ਇਤ ਉਤ ਬਿਚਰਤਿ ਥਲ ਕੋ ਹੇਰੇ । ਸ਼੍ਰੀ ਗੁਰੁ ਅਮਰ ਬਾਕ ਕੇ ਪੂਰੇ । ਜਿਸ ਪ੍ਰਕਾਰ ਕੇ ਪਤੇ ਬਤਾਏ । ਖੋਜਤਿ ਫਿਰਤਿ ਸਰਬ ਹੀ ਥਾਏਂ॥੨੧॥ਪੁਨ ਉੱਤਰ ਦਿਸ਼ ਮੁਖ ਕਰਿ ਚਲੇ।ਬਦਰੀ ਆਦਿ ਬ੍ਰਿੰਦ ਤਰੁ ਖਲੇ।ਸਨੈ ਸਨੈ ਥਲ ਦੇਖਤਿ ਜਾਵਹਿੰ।ਅਭਿਲਾਖਤਿ ਸੋ ਪਤੇ ਜਿ ਪਾਵਹਿੰ[3]॥੨੨॥ਬ੍ਰਿੱਛਸਿੰਸਪਾ[4]ਜਬਹਿ ਨਿਹਾਰਾ।ਲਖਨੋ ਪਤਾ ਜੋ ਗੁਰੂ ਉਚਾਰਾ।ਤਿਸਕੇ ਤਰੇ ਬਿਰਾਜੇ ਜਾਇ।ਤਿਸ ਆਗੈ ਸਰਕੋ ਪਿਖਥਾਇ॥੨੩॥ ਬ੍ਰਿਧ ਕੇ ਸੰਮਤ ਹੁਇ ਥਲ ਜੋਵਾ।ਪਾਵਨ ਪਰਮ ਪ੍ਰਥਮ ਜੋ ਹੋਵਾ।ਚਹੁੰ ਓਰਤੇ ਫਿਰ ਕਰਿ ਹੇਰਾ।ਸਰਬ ਪ੍ਰਕਾਰ ਲਖੀ ਤਿਸ ਬੇਰਾ॥੨੪॥ਕਲਪਤਿ ਕਰੇ ਤਹਾਂ ਚਹੁ ਕੋਨਾ। ਬ੍ਰਿਧ ਕੋ ਦਿਖਰਾਇ ਸਿ ਥਲ ਤੋਨਾ।ਤਿਸ ਦਿਨ ਨਿਸਚੈ ਕਰਿ ਬਿਧਿ ਨੀਕੇ । ਪਰਖੇ ਪਤੇ ਕਹੇ ਗੁਰ ਹੀਕੇ॥੨੫॥ ਨਿਸ ਮਹਿੰ ਜਾਇ ਕਰਨੋ

[1]ਦੱਸੀਂ । [2]ਮੋੜ੍ਹੀ ਗੱਡਣਾ=ਨਿਸ਼ਾਨ ਬੰਨ੍ਹਣ ਲਈ ਇਕ ਵੱਡਾ ਮੋੜ੍ਹਾ ਗੱਡ ਦੇਣਾ । [3]ਚਾਹੁੰਦੇ ਹਨ ਕਿ (ਕਿਵੇਂ)ਓਹ ਪਤੇ (ਜੋ ਗੁਰੂ ਜੀ ਨੇ ਦੱਸੇ ਹਨ) ਪਾ ਲਈਏ । [4]ਟਾਹਲੀ ।

ਬਿਸਰਾਮ।ਬਸਨੇ ਹੇਤੁ ਬਨੇ ਜਹਿੰ ਧਾਮ*।ਜਾਮ ਜਾਮਨੀ ਜਾਗ੍ਰਤਿ ਭਏ। ਸੋਚ ਸ਼ਨਾਨ ਆਦਿ ਸਭਿ ਕਏ॥੨੬॥ਭਏ ਪ੍ਰਕਾਸ਼ ਮਿਟਨੋ ਅੰਧਕਾਰ।ਸਰ ਕਾਰਜ ਕੋ ਤਬਹਿ ਬਿਚਾਰਾ। ਬਹੁ ਮਿਸ਼ਟਾਨ ਅਨਾਵਨ ਕੀਨਾ।ਸਿੱਖਨ ਤੇ ਉਚਵਾਇ ਸੁ ਲੀਨਾ॥੨੭॥ਬ੍ਰਿੰਦ ਮਜੂਰ ਜੁ ਹੁਤੇ ਅਗਾਰੇ। ਤਿਨ ਜੁਤਿ ਅਪਰ ਸਮੂਹ ਹਕਾਰੇ। ਮਹਾਂ ਟੋਲ ਕਰਿ ਸੰਗ ਸਿਧਾਰੇ। ਮੰਗਲ ਕੀਨਸਿ ਅਨਿਕ ਪ੍ਰਕਾਰੇ ॥੨੮॥ ਗਏ ਸਿੰਸਪਾ ਤਰੁ ਕੇ ਤਰੇ। ਤਹਾਂ ਜਾਇ ਸਗਰੀ ਬਿਧਿ ਕਰੇ। ਨਾਮ ਲੀਨ ਭੀਨਹੁੰ ਗੁਰ ਕੇਰਾ। ਕਰਿ ਅਰਦਾਸ ਖਰੇ ਤਿਸ ਬੇਰਾ ॥ ੨੯ ॥ ਟਕ ਲਾਇਅਹੁ ਸਿਰਜਨ ਕਹੁ ਤਾਲ । ਚਿਤਵਨੋ ਉਰ ਉਪਕਾਰ ਬਿਸਾਲ। ਲਗੇ ਮਜੂਰ ਖਨਨਿ ਸਮੁਦਾਏ। ਸਿਰ ਧਰਿ ਮ੍ਰਿਤਕਾ ਵਹਿਰ ਗਿਰਾਏ ॥੩੦॥ ਇਕ ਖੋਦੈਂ ਇਕ ਮ੍ਰਿਤਕਾ ਭਰੈਂ । ਇਕ ਉਠਾਇ ਕਰਿ ਬਾਹਰ ਕਰੈਂ†। ਇਕ ਆਵਹਿੰ ਇਕ ਲੈ ਲੈ ਜਾਹਿੰ। ਖਨਹਿੰ ਮਜੂਰ ਸਿੱਖ ਬਹੁ ਮਾਂਹਿ॥੩੧॥ਇਸ ਬਿਧਿ ਕਰਨੋ ਅਰੰਭਨ ਤਾਲ।ਬੈਠਹਿੰ ਆਪ, ਖਨਹਿੰ ਨਰ ਜਾਲ। ਜਹਾਂ ਗ੍ਰਾਮ ਸਿਰਜਨੋ ਘਰ ਪਾਏ । ਤਹਾਂ ਕਾਰ ਕਰਤੋ ਸਮੁਦਾਏ ॥੩੨॥ ਨਿਤਿ ਪ੍ਰਤਿ ਸਕਲ ਲੋਕ ਤਿਸ ਥਾਨ। ਕਾਰ ਸੁਧਾਰਤਿ ਸਫਲ ਸੁਜਾਨ। ਕਿਤਿਕ ਦਿਵਸ ਮਹਿੰ ਕੇਤਿਕ ਕਰਨੋ¹।ਦਰਸ਼ਨ ਕੋ ਪੁਨ ਮਨ ਹਿਤ ਧਰਨੋ॥੩੩॥ ਗੋਇੰਦਵਾਲ ਕੀਨ ਪ੍ਰਸਥਾਨਾ। ਜਹਿੰ ਸ਼੍ਰੀ ਅਮਰ ਦਾਸ ਥਿਤਿ ਥਾਨ।ਕੇਤਿਕ ਲੋਕ ਬਸਾਏ ਗ੍ਰਾਮ।ਬਸਨ ਲਗੇ ਰਚਿ ਅਪੁਨੇ ਧਾਮ॥੩੪॥ਤਬਿ ਸ਼੍ਰੀਰਾਮਦਾਸ ਚਲਿਗਏ। ਚਰਨਕਮਲ ਗੁਰ ਬੰਦਤਿ ਭਏ। ਸਗਰੀ ਕਾਰ ਕਰੀ ਸੁ ਬਤਾਈ। 'ਸਦਨ ਗ੍ਰਾਮ ਸਿਰਜੋ ਸਮੁਦਾਈ॥੩੫॥ ਤਾਲ ਕੁਛਕ ਖਨਵਾਵਨਿ ਕੀਨਾ। ਜਥਾ ਹੁਕਮ ਰਾਵਰ ਨੇ ਦੀਨਾ'।ਸੁਨਿ ਸ਼੍ਰੀ ਅਮਰਦਾਸ ਧਰਿ ਧ੍ਯਾਨਾ।ਭੂਤ ਭਵਿੱਖਤ ਸਭਿ ਹੀ ਜਾਨਾ॥੩੬॥ਰਹੇ ਕਿਤਿਕ ਦਿਨ ਗੋਇੰਦਵਾਲ। ਸਭਿ ਆਮਦ ਕੀ ਕਰਤਿ ਸੰਭਾਲ। ਨਿਜ ਅਨੁਸਾਰ ਕਾਜ ਜੋ ਔਰ।ਕਰਤਿ ਭਏ ਸੋਢੀ ਸਿਰਮੌਰ॥੩੭॥ ਜਥਾ ਹੁਕਮ ਸਤਿਗੁਰ ਜਬਿ ਕਰੈਂ। ਤਥਾ ਸ਼ੀਘ੍ਰ ਹੀ ਬਚ‡ ਅਨੁਸਰੈਂ।ਨਿਸ ਦਿਨ ਇਕ ਸੇਵਾ ਕੇ ਤਤਪਰ।ਅਪਰ ਨਹੀਂ ਕਿਮਿ ਬਾਂਛਾ ਉਰਿ ਧਰਿ ॥੩੮॥ਲੋਕ ਕਾਨ ਕੋ ਮਾਨਹਿੰ।ਮਾਂਹੀ।ਮਾਨ ਬਡਾਈ ਨਹਿੰ ਚਿਤਚਾਹੀਂ।ਰਹੈਂ ਨਿਰਾਲਸ ਧੀਰ,

¹ਭਾਵ ਕੁਛ ਭੁੱਲਾ ਹੋ ਗਿਆ ਭਲਾਉ ।

*ਪਾਃ–ਬਸਨ ਹੇਤ ਬਨਵਾਇਸਿ ਧਾਮਾ । †ਪਾਃ–ਧਰੈਂ । ‡ਪਾਃ–ਬਨ ।

ਜ ਧਾਰੀ।ਦੇਗ਼ ਆਦਿ ਕੀ ਕਰਤਿ ਸੰਭਾਰੀ॥੩੯॥ਸਭਿ ਗੁਰ ਘਰ ਕੋ ਖਰਚ ਚਲਾਵੈਂ।ਜੋ ਚਹਿਯਤਿ ਸੋ ਸਕਲ ਪੁਚਾਵੈਂ।ਸਰਬ ਪ੍ਰਕਾਰ ਕਾਰ ਵਧਿ ਗਈ। ਨਿਤ ਸਵਧਾਨ ਸੰਭਾਰਿ ਸੁ ਲਈ ॥੪੦॥ ਸਤਿਗੁਰ ਮਨ ਅਨੁਸਾਰੀ ਹੋਇ। ਨਿਰਹੰਕਾਰ ਕਾਰਕਰਿ ਸੋਇ।ਤਿਮਿ ਸੇਵਾ ਬਹੁਪਿਤਕੀ ਠਾਨੀ।ਮਨ,ਬਚ, ਕ੍ਰਮ ਤੇ ਨਿਸ ਦਿਨ ਭਾਨੀ॥੪੧॥ਪਿਖਿ ਦੋਨਹੁੰ ਕੀ ਦਿਸ਼ਿਗੁਰ ਸਾਚੋ।ਲੇਸ਼ ਬਿਕਾਰ ਨ ਜਿਨ ਮਨ ਰਾਚੋ।ਹੋਤਿ ਪ੍ਰਸੰਨ ਚਹਿਸ ਅਧਿਕਾਈ।—ਦੀਜਹਿ ਅਬ ਗਾਦੀ ਗੁਰਿਆਈ—॥੪੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸ਼੍ਰੀ ਸੰਤੋਖਸਰ ਕਾਰ' ਪ੍ਰਸੰਗ ਬਰਨਨੰ ਨਾਮ ਦੁਆਦਸ਼ਮੋ ਅੰਸੂ ॥੧੨॥

੧੩. [ਸ਼੍ਰੀ ਅੰਮ੍ਰਿਤਸਰ ਜੀ ਦੀ ਕਾਰ]

ਦੋਹਰਾ॥ਕਿਤਿਕ ਦਿਵਸ ਜਬਿਢਿਗ ਰਹੇ ਸੋਢੀਕੁਲ ਸਿਰਮੌਰ।ਕਰਸੋ ਹੁਕਮ ਸ਼੍ਰੀ ਗੁਰਅਮਰ[੧]ਕਰੋ ਕਾਰ ਅਬਿਓਰ॥੧॥ਚੌਪਈ॥ਗਮਨਹੁ ਲਿਹੁ ਸੁਧਿ ਗ੍ਰਾਮ ਬਸਾਯੋ।ਜੋ ਨਿਜ ਬਸਿਬੇ ਸਦਨ ਚਿਨਾਯੋ।ਜਹਿੰ ਪੁਰਬ ਤੁਮ ਸਰ ਖਨਵਾਯੋ ।ਚਾਰ ਕੋਨ ਕੋ ਬਜੋਂਤ ਬਨਾਯੋ॥੨॥ਸਰ ਸੰਤੋਖ ਨਾਮ ਤਿਸ ਰਾਖੋ।ਅਬਿ ਤਿਸ ਕਰਿਬੇ ਨਹਿੰ ਅਭਿਲਾਖੋ[੨]।ਤਿਸਤੇ ਉਰੇ ਨੀਮ੍ਰਿ ਥਲ*ਜਹਾਂ। ਦੂਸਰ ਤਾਲ ਖਨਾਵੋ ਤਹਾਂ॥੩॥ਸ਼੍ਰੀਅੰਮ੍ਰਿਤਸਰ ਨਾਮ ਧਰੀਜੈ।ਜਾਇ ਕਿਤਿਕ ਖਨਵਾਵਨ ਕੀਜੈ।ਸਮੋਂ ਪਾਇ ਪਾਕੋ ਹੁਇ ਸਾਰੋ।ਪ੍ਰਥਮ ਜਾਇ ਉੱਦਮ ਤੁਮਧਾਰੋ[੩] ॥੪॥ ਸੁਨਿ ਸ਼੍ਰੀ ਰਾਮਦਾਸ ਤਹਿੰਗਏ।ਸਦਨਚਿਨਸੋ ਸੁਧਿਲੇਵਤਿਭਏ[੪]।ਜਿਮਿਜਿਮ ਕਹਿੰਤਿਮਿ ਤਿਮਿ ਨਰ ਕਰਸੋ।ਬਸਿਬੇ ਹੇਤ ਮਨੋਰਥ ਧਰਸੋ॥੫॥ਏਕ ਨਿਸਾ ਬਸਕਰਿ ਉਠਿ ਭੋਰਾਕਰਿ ਸ਼ਨਾਨ ਗੇ ਪੂਰਬ ਓਰ।ਬ੍ਰਿਧਕੋ ਸੰਗਲਏ ਚਲਿ ਆਏ।ਸਤਿਗੁਰੁ ਜਿਸੁ ਦਿਸ਼ ਪਤੇ ਬਤਾਏ॥੬॥ਬਹੁ ਬਦਰੀ ਥਲ ਬਜਾਪਤ[੫] ਹੇਰਾ।ਅਹੈ ਨੀਮ੍ਰਿ ਜਲ ਥਿਰੈ ਘਨੇਰਾ।ਇਤ ਉਤ ਫਿਰਕਰਿ ਨਿਸ਼ਚੇ ਕੀਨਾ। ਪਤਾ ਦੀਨ ਸੋ ਨੀਕੇ ਚੀਨਾ॥੭॥ਬ੍ਰਿਧ ਕੇ ਸੰਮਤ[੫] ਹੋਇ ਸੁ ਟੋਰਾ[੬]।ਸੋ ਥਲ ਪਿਖਤਿ ਫਿਰੇ ਚਹੁੰ ਓਰਾ। ਬਾਰ ਬਾਰ ਨਿਸ਼ਚੇ†ਕਰਿ ਆਛੇ। ਗੁਰ ਬਰ ਤੇ ਸਿਰਜਨ ਸਰ ਬਾਂਛੇ[੭]॥੮॥ਕਰੀ ਠੀਕਿ[੮]ਤਿਸੁ ਦਿਨ ਫਿਰਿ ਸਾਰੋ।ਧਰੇ ਚਿੰਨ੍ਹ

---

[੧]ਮਨ ਵਿਚ ਲੇਸ਼ ਮਾਤ੍ਰ ਵਿਕਾਰ ਨਾ ਰਚਨ ਦਾ ਭਾਵ ਹੈ, ਸਰੂਪ ਤੋਂ ਲੇਸ਼ ਮਾਤ੍ਰ ਉਥਾਨ ਨਹੀਂ ਹੁੰਦੇ, ਇਕੋ ਪ੍ਰੇਮਾ ਭਗਤੀ ਦੇ ਭਾਵ ਵਿਚ ਟਿਕੇ ਰਹਿੰਦੇ ਹਨ। [੨]ਭਾਵ ਉਸਦੇ ਬਨਾਉਣ ਦੀ ਚਾਹ ਨਾ ਕਰੋ। [੩]ਬਣੇ ਘਰਾਂ ਦੀ ਖਬਰ ਲਈ। [੪]ਬੇਰੀਆਂ (ਨਾਲ) ਭਰਿਆ ਥਾਂ। [੫]ਸਲਾਹ ਨਾਲ। [੬]ਟੋਲਿਆ। [੭]ਗੁਰੂ ਜੀ ਦੇ ਵਰ ਨਾਲ ਸਰੋਵਰ ਬਨਾਵਣਾ ਚਾਹਿਆ। [੮](ਥਾਂ) ਨਿਸ਼ਚੇ ਕੀਤਾ। *ਪਾਃ—ਜਲ। †ਪਾਃ—ਫਿਰਨੇ।

ਕਛੁ, ਗ੍ਰਾਮ ਪਧਾਰੇ[1]।ਪਠੇ ਸਿੱਖਨ ਲੈਬੇ ਮਿਸ਼ਟਾਨ।ਅਰ ਮਜੂਰ ਗਨ ਲੇਨਿ ਮਹਾਂਨ ॥੯॥ ਭਈ ਪ੍ਰਭਾਤਿ ਕ੍ਰਿਯਾ[2] ਕਰਿ ਭਲੇ।ਲੇ ਨਰ ਟੋਲ ਤਿਸੀ ਦਿਸ਼ ਚਲੇ।ਸ਼੍ਰੀ ਨਾਨਕ ਆਦਿਕ ਲੇ ਨਾਇ।ਕਰਿ ਅਰਦਾਸ ਸੀਸ ਨਿਹੁਰਾਇ ॥ ੧੦॥ਬ੍ਰਿਧ ਬਚ ਤੇਲੇ ਖਨਨੀ[3] ਹਾਥ।ਟਕ ਲਾਇਸ ਚਿਤਵਤਿ ਗੁਰ ਨਾਥ। ਸਭਿ ਮੈਂ ਬਾਂਟਿ ਦਯੋ ਮਿਸ਼ਟਾਨ।ਲਗੇ ਖਨਨ ਸਗਰੇ ਤਿਸੁ ਥਾਨ ॥ ੧੧ ॥ ਕੇਤਿਕ ਸਿਰ ਧਰਿ ਵਹਿਰ ਗਿਰਾਵੈਂ।ਕੇਤਿਕ ਖਨਿ ਖਨਿ ਤਿਨਹੁੰ ਉਚਾਵੈਂ। ਸਿੱਖਨ ਅਨੇਕ ਮਿਹਨਤੀ ਘਨੇ। ਕਰਤਿ ਕਾਰ ਗੁਰ ਸ਼ਰਧਾ ਸਨੇ ॥ ੧੨ ॥ 'ਜਹਿਂ ਦੁਖਭੰਜਨਿ ਬਦਰੀ ਖਰੀ।ਤਹਿਂਤੇ ਖਨਹਿਂ[3] ਸੁਆਇਸੁ ਕਰੀ। ਆਪਿ ਨਿਕਟ ਬੈਠੇ ਬਚੁ ਕਹੈਂ। ਮ੍ਰਿਤਕਾ ਵਹਿਰ ਗਿਰਾਵਤਿ ਲਹੈਂ*॥੧੩॥ਇਸੀ ਪ੍ਰਕਾਰ ਖਨਤਿ ਦਿਨ ਸਾਰੇ। ਭੀ ਸੰਧਯਾ ਦਿਸ਼ ਗ੍ਰਾਮ ਪਧਾਰੇ। ਹੋਤਿ ਪ੍ਰਾਤਿ ਸਭਿ ਕੋ ਸੰਗਿ ਲੈ ਕੈ।ਕਾਰ ਕਰਾਵਤਿ ਤਹਾਂ ਚਿਰੈ ਕੈ॥੧੪॥ਕਿਤਿਕ ਮਾਸੁ ਇਮ ਕੀਨਿ ਖਨਾਵਨਿ। ਮ੍ਰਿਤਕਾ ਅਧਿਕ ਕਰਹਿਂ ਨਿਕਸਾਵਨ। ਗੁਰਤਾ ਦੇਨਿ ਸਮੋ ਤਬਿ ਆਵਾ। ਸ਼੍ਰੀ ਗੁਰ ਅਮਰ ਇਨਹੁੰ ਬੁਲਿਵਾਵਾ॥੧੫॥ਦੁਖ-ਭੰਜਨਿ ਬਦਰੀ ਤਰੁ ਤੀਰ।ਟੋਵਾ†ਭਯੋ ਕੁਛਕ ਗੰਭੀਰ। ਸੁਨਿ ਕਰਿ ਹੁਕਮ ਤਥਾ ਭਜਿ ਗਏ।ਗੋਇਦਵਾਲ ਪਹੁੰਚਤੇ ਭਏ॥੧੬॥ਕਰਿ ਬੰਦਨ ਜੁਗਪਦ ਅਰਬਿੰਦੁ।ਬੈਠੇ ਸਨਮੁਖ ਦ੍ਵੈ ਕਰਬੰਦੁ।ਚਕ ਕੀ ਗਾਥਾ ਬੂਝਨ ਕੀਨਿ।'ਕੈਸੇ ਕਰਨੋ ਜਾਇ ਥਲ ਚੀਨ?'॥੧੭॥ਸੁਨਿ ਸੋਢੀ ਕੁਲ ਭੂਖਨ ਕਹਯੋ। 'ਚਕ ਤੇ ਪੂਰਬ ਕੀ ਦਿਸ਼ ਲਹਨੋ। ਨੰਮ੍ਰ ਸਥਾਨ ਨੀਰ ਸਿਮਟਾਵੈ[4]। ਬਦਰੀ ਤਰੁ ਸਮੁਦਾਇ ਦਿਸਾਵੈਂ॥੧੮॥ਤਹਾਂ ਜਾਇ ਅਬਿ ਤਾਲ ਖਨਾਯੋ। ਨਿਜ ਕਰ ਤੇ ਟਕ ਪ੍ਰਥਮ ਲਗਾਯੋ। ਸ਼੍ਰੀ ਨਾਨਕ ਸ਼੍ਰੀ ਅੰਗਦ ਨਾਥ। ਯੁਕਤਿ ਆਪਕੇ ਟੇਕਨੋ ਮਾਥ॥੧੯॥ਸਿਮਰਨੋ ਨਾਮੁ ਬਿਘਨ ਗਨ ਹਰਤਾ।ਸਦਾ ਸੁਖਦ ਬਹੁ ਮੰਗਲ ਕਰਤਾ। ਬਹੁ ਮਿਸ਼ਟਾਨ ਤਹਾਂ ਅਨਵਾਯੋ। ਸਭਿਗੁਰ ਹੈਤੁ ਸਕਲ ਬਰਤਾਯੋ ॥ ੨੦ ॥ ਬ੍ਰਿਧ ਆਦਿਕ ਸਿਖ ਸਹਤ ਬਿਬੇਕ। ਹੁਤੇ ਸੁ ਗੁਰਮੁਖ ਸਾਧ ਅਨੇਕ।ਸਭਿ ਦਿਨ ਬੈਠਿ ਕਰਾਵਤਿ ਕਾਰ। ਲਗੇ ਮਜੂਰ ਉਠਾਵਤਿ ਭਾਰ ॥੨੧॥ਤਿਮ ਸਿਖਜਨ ਮਿਲਿ ਕਾਰ ਕਮਾਈ। ਕੇਤਿਕ ਦਿਨ ਮ੍ਰਿਤਕਾ ਖਨਿਵਾਈ। ਬਹੁਤ ਦਿਵਸ ਕੋ ਕਾਜ‡ਬਿਸਾਲਾ। ਹੁਇ ਨਰ ਬ੍ਰਿੰਦ ਕਰਹਿਂ

[1](ਉਸ ਥਾਂ) ਕੁਛ ਨਿਸ਼ਾਨ ਰਖਕੇ ਪਿੰਡ (ਚੱਕ) ਨੂੰ ਚਲੇ ਗਏ। [2]ਸੋਚ ਸ਼ਨਾਨ ਦੀ ਕ੍ਰਿਆ। [3]ਕਹੀ। [4]ਇਕਠਾ ਹੁੰਦਾ ਰਹਿੰਦਾ ਹੈ। *ਪਾ:—ਰਹੈਂ। †ਪਾ:—ਟੋਭਾ। ‡ਪਾ:—ਕਾਰ।

ਚਿਰਕਾਲ॥੨੨॥ ਯਾਂਤੇ ਅਲਪ ਕਾਜ ਹੀ ਭਯੋ।ਲਘੁ ਸਥਾਨ ਕਛੁ ਖੋਦਨੋ ਗਯੋ[1]।ਸੁਨਿ ਮੋਹਨਿ ਪਿਤ ਖਰੋ ਸਰਾਹਨੋ।'ਨੀਕੋ ਥਲ ਸੋਈ ਹਮ ਚਾਹਨੋ॥ ੨੩॥ਲੀਲਾਵਤੀ ਪੁਰੀ ਸ਼ੁਭ ਥਾਨ[1]।ਇਸ ਸਰੁ ਪਰ ਬਰ* ਬਸਹਿ ਮਹਾਂਠਾ। ਚਿਰੰਕਾਲ ਭਾ ਉਜਰੀ ਪਰੀ। ਅਬਿ ਇਹੁ ਬਾਸਹਿ ਗੀ ਬਡ ਪੁਰੀ ॥੨੪॥ ਸ਼੍ਰੀ ਗੁਰ ਅੰਗਦ ਹੋਇ ਕ੍ਰਿਪਾਲ। ਹਮਹਿੰ ਬਸਾਇਅਹੁ ਗੋਇੰਦਵਾਲ। ਉਜਰਿ ਪੁਰੀ ਬਸਾਵਨ ਕਰੀ। ਹਮ ਜੁਤਿ ਬਸੀ ਨੀਕ ਇਹੁ ਪੁਰੀ॥੨੫॥ ਨਾਮ ਤੁਮਾਰੇ ਪਰ ਪੁਰਿ ਹੋਇ। ਜਗ ਬਹੁ ਬਿਦਤਹਿ ਤੀਰਥ ਸੋਇ'। ਇਮ ਕਹਿ ਮਹਾਂ ਅਨੰਦ ਕੋ ਦੀਨ। ਹਰਖੇ ਰਾਮਦਾਸ ਸੁਖ ਭੀਨ ॥੨੬॥ ਨਿਜ ਸਮੀਪ ਹੀ ਰਾਖਨ ਕਰੇ।ਕਾਜ ਹਜੂਰ ਤਿਨਹੁੰ ਤੇ ਸਰੇ।ਤਾਂ ਦਿਨ ਤੇ ਥੋਰੇ ਥਲ ਨੀਵਾਂ।ਭਯੋ ਰਹਨੋਂ ਨਹਿੰ ਪੁਰਨਿ ਥੀਵਾ ॥੨੭॥ ਸ਼੍ਰੀ ਗੁਰ ਪਰਮ ਬ੍ਰਿੱਧ ਤਨ ਅਹੈ। ਤਉ ਮਹਾਂ ਤਪ ਤਪਤੇ ਰਹੈਂ। ਘਰ ਮਹਿੰ ਠਾਂਢੇ ਰਹੈਂ ਇਕਾਕੀ।ਕੰਧ ਮੋਖ[2]ਪਕਰਹਿੰ ਜਬਿ ਥਾਕੀ॥੨੮॥ ਨਿਸ ਬਾਸੁਰ ਮਹਿੰਬੈਸਹਿੰ ਥੋਰਾ।ਖਰੋ ਰਹੈਂ ਸਤਿਗੁਰ ਤਪ ਘੋਰਾ।ਨਰਨ ਅਨੇਕਨ ਦੈ ਉਪਦੇਸ਼ਾ ਨਿਜ ਦਾਸਨ ਕੇ ਕਟਹਿੰ ਕਲੇਸ਼ ॥ ੨੯ ॥ ਹੇਰਹਿੰ ਸੇਵਾ ਸੇਵਕ ਕੇਰੀ। ਬਖ਼ਸ਼ਹਿੰ ਪਦਵੀ ਊਚ ਬਡੇਰੀ।ਦੇਸ਼ ਬਿਦੇਸ਼ਨ ਸੰਗਤ ਆਵਹਿ। ਦਰਸ਼ਨ ਪਰਸਹਿੰ ਨਰ ਹਰਖਾਵਹਿੰ†॥੩੦॥ਸੇਵਾ ਹਿਤ ਅਨੇਕ ਢਿਗ ਰਹੈਂ।ਮਨ ਬਚ ਕਰਮ ਉਪਾਸਤਿ ਅਹੈਂ[3]।ਰਿਦਾ ਸੁੱਧ ਹੋਵਹਿ ਤਿਨਕੇਰਿ। ਗਯਾਨ ਪਾਇ ਭੇਮੁਕਤਿ ਘਨੇਰਿ॥੩੧॥ਦਿੱਲੀ ਪਤਿ ਪ੍ਰਸੰਨ ਜਿਮ ਹੋਇ। ਕਿਯ ਉਮਰਾਵ ਬੀਸ ਅਰੁ ਦੋਇ।ਇਸ ਜਗ ਕੇ ਨੱਸ੍ਵਰ ਸੁਖ ਦੀਨੇ। ਬਡਿਆਈ ਪਦ ਮਹਿੰ ਥਿਤਕੀਨੇ ॥੩੨॥ਤਿਮਿ ਸ਼੍ਰੀ ਅਮਰਦਾਸ ਨਿਜ ਦਾਸ। ਜਿਸ ਪਰ ਭਏ ਪ੍ਰਸੰਨ ਹੁਲਾਸ। ਦੋਨੋਂ ਲੋਕਨ ਕੋ ਸੁਖ ਦੀਨ। ਮੰਜੀ ਪਰ ਬੈਠਾਵਨਿ ਕੀਨਿ ॥੩੩॥ ਦੇਸ਼ਨਿ ਭੇਜੇ ਗੁਰੂ ਬਨਾਇ‡।ਇਹਾਂ ਗ੍ਰਸਤਿ ਮਹਿੰ ਸਭਿ ਸੁਖ ਪਾਇ। ਗਨ ਦੇਸ਼ਨਿ ਪਰ ਹੁਕਮ ਕਰੈਤੇ। ਨਰ ਅਨੇਕ ਮਿਲਿ ਸੇਵ ਕਰੈਤੇ ॥੩੪॥ ਮੁਕਤਿ ਭਏ

[1]ਪਹਿਲੇ ਲੀਲਾਵਤੀ ਪੁਰੀ ਵਿਹ ਸ਼ੁਭ ਥਾਨ ਸੀ। [2]ਠੀਕਾਂ ਹੋਇਆ ਰਿਹਾ। [3]ਕਿੱਲੀ। [3]ਉਪਾਸਨਾ ਕਰਦੇ ਹਨ। *ਪਾ:–ਬਹੁ। †ਪਾ:–ਸੁਖ ਪਾਵਹਿੰ।

‡ਭਾਵ ਗੁਰਮੁਖ ਪਦਵੀ ਦਿੱਤੀ। (ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧਯਾਯ ੪੯ ਅੰਕ ੧੩ ਵਿਖੇ 'ਮੰਜੀ' ਦਾ ਪ੍ਰਯਾਯ) ਗੁਰੂ ਪਦਵੀ ਗੁਰੂ ਰਾਮਦਾਸ ਜੀ ਲਈ ਹੈ, ਏਹ ਬਾਈ ਉਨ੍ਹਾਂ ਦੇ ਭਾਬੇ 'ਗੁਰਮੁਖ' ਹਨ। ਜਿਸ ਭਾਵ ਨੂੰ ਕਵੀ ਜੀ ਨੇ ਅਗਲੇ ਅੰਕ ੭੬ ਵਿਚ ਉਮਰਾਵ ਲਫਜ਼ ਨਾਲ ਦੱਸਕੇ ਪ੍ਰਗਟ ਕਰ ਦਿੱਤਾ ਹੈ।

ਸੁਖ ਭਾ ਪਰਲੋਕ। ਐਸੇ ਅਪਨੇ ਸਿੱਖ ਅਸ਼ੋਕ। ਦੈ ਬਿੰਸਤ ਮੰਜੀ ਅਧਿਕਾਰ। ਬੈਠਾਰੇ ਗੁਰ ਨਿਜ ਦਰਬਾਰ ॥੩੫॥ ਪਾਤਿਸ਼ਾਹੁ ਦੈ ਲੋਕਨਿ ਕੇਰੇ। ਇਮ ਪਤਿਸ਼ਾਹਿਤ ਕੀਨ ਘਨੇਰੇ।ਬਾਇਸ ਮੰਜਿਨਿਕੇ ਉਮਰਾਵ। ਕਰਿ ਸ਼੍ਰੀ ਗੁਰ ਨਿਜ ਮਹਿਦ ਪ੍ਰਭਾਵ॥੩੬॥ਸ਼੍ਰੀ ਹਰਿਦਾਸ ਨੰਦ[1] ਕਹੁ ਦੇਖ। ਉਚਿਤ ਤਖਤ ਕੋ ਬੁੱਧਿ ਬਿਸ਼ੇਖ। ਸਭਿ ਗੁਨ ਸੈਜੁਤਿ ਧਰਮ ਮਹਾਨਾ। ਅਪਰ ਨ ਹੇਰਨੋ ਇਨਹੁੰ ਸਮਾਨ॥੩੭॥ਭਗਤ ਆਪਨੋ ਜਾਨਿ ਬਿਸਾਲ। ਗੁਰ ਭਾਣੇ ਮਹਿੰ ਹਰਖਨਿ ਵਾਲਾ । ਪਰਖਨ ਕਰਿਕੈ ਨੀਕੀ ਰੀਤਿ। ਰਹਿ ਇਕਸਾਰ ਸੁੱਧ ਦਿਢ ਚੀਤਿ ॥੩੮॥ ਆਰਬਲਾ ਪੂਰਨ ਤਿਨ ਭਈ। ਸ਼੍ਰੀ ਗੁਰ ਅਮਰ ਜਾਨਿ ਸਭਿ ਲਈ। ਨਿਜ ਪੁੱਤ੍ਰੀ ਭਾਨੀ ਸੋਂ ਕਹਨੋ। 'ਸੋਢੀਕੁਲ ਟਿੱਕਾ ਜੋ ਅਹਨੋ॥੩੯॥ਬਯ ਪੂਰਨ ਪ੍ਰਾਪਤਿ ਤਨ ਕਾਲਾਬਿਧਵਾ ਹੋਇ,ਰਹਹੁ ਕਿਸ* ਢਾਲ[2]? ਨਹਿੰ ਉਪਾਇਕੈ,ਕਰਨੋ ਕਜਾ ਹੈ?'। ਪਿਤਕੀ ਗਿਰਾ ਸੁਨੀ ਬਿਧਿ[3] ਯਾ ਹੈ॥੪੦॥ਨਿਜ ਸੁਹਾਗ ਕੋ[4] ਤਬਹਿ ਉਤਾਰੇ। ਚਰਨ ਕਮਲ ਪਰ ਧਰਨੋ ਸੁਧਾਰੇ।ਕਹਤਿ ਭਈ'ਸਚ ਬਾਕ ਤੁਮਾਰਾ।ਹੋਹਿ ਮਿੱਤ੍ਰੁਤਉ ਆਪਿਉ ਚਾਰਾ[5]' ॥੪੧॥ਪੁਤ੍ਰੀ ਕੋ ਨਿਸ਼ਚੈ ਨਿਜ ਬਚ ਪਰਿਲਖਿ ਪ੍ਰਸੰਨ ਭੇ ਸ਼੍ਰੀ ਗੁਰਅਮਰਿ। ਕਹਿਨ ਲਗੇ'ਹਮ ਭਾਖਨੋ ਜੈਸੇ।ਨਿਸ਼ਚੈਹੋਤਿ ਬਰਤਬੋ ਤੈਸੇ[6]†॥੪੨॥ਸੰਮਤ ਸ਼ਤ ਦ੍ਵਾਦਸ਼ ਬਯ ਸਾਰੀ।ਖਸ਼ਟ ਬਰਸ ਅਬਿ ਰਹੀ ਹਮਾਰੀ। ਸੋ ਹਮ ਦੇਹਿੰ ਤਿਨਹੁੰ ਕੇ ਭਾਈਂ। ਲਿਹੁ ਸੁਹਾਗ ਅਪਨੇ ਸੁਖ ਪਾਈ' ॥੪੩॥ ਇਮਿ ਕਹਿ ਆਰਬਲਾ ਨਿਜਸ਼ੇਸ਼'।ਉੱਤਮ ਗੁਰਤਾ ਜਗਤ ਅਸ਼ੇਸ਼।ਸੋਢੀ ਕੁਲ ਭੂਖਨਿ ਕੋ ਦੀਨਸਿ। ਸਕਲ ਅਧੀਨ ਤਿਨਹੁੰ ਕੇ ਕੀਨਸਿ ॥੪੪॥ ਤਖਤ ਬਿਠਾਏ ਸੁਤ ਹਰਿਦਾਸ[7]। ਕਹਿ‡ ਕਰਿ ਸਭਿ ਮਹਿੰ ਕੀਨ ਪ੍ਰਕਾਸ਼।ਚਲਨਿ ਬਿਕੁੰਠ ਆਪ ਕੋ ਚਹਨੋ।ਪੁੱਤ੍ਰੀ ਨਿਕਟ ਦੇਖਿ ਕੈ ਕਹਨੋ॥੪੫॥ 'ਸਭਿ ਤੇ ਸ਼ਰਧਾ ਉਰ ਅਧਿਕਾਈ।ਜਾਚਿ ਲੈਹੁ ਹਮ ਤੇ ਮਨ ਭਾਈ'। ਸੁਨਿ ਕੈ ਹਰਖਤਿ ਪਿਤ ਕੀ ਬਾਨੀ।ਅਧਿਕ ਭਾਉ ਕਰਿ ਭਾਖਨੋ ਭਾਨੀ॥੪੬॥ 'ਸਭਿ ਬਿਧਿ ਮੁਝਕੋ ਕੀਨ ਨਿਹਾਲ।ਮੈਂ ਹੌਂ ਸਭਿ ਤੇ ਭਾਗ ਬਿਸਾਲ।ਜਿਸ ਕੇ ਪਿਤ ਤੁਮ ਪੁਨਹਿੰ ਪ੍ਰਸੰਨਾ ਦਈ ਬਡਾਈ ਮੈਂ ਬਡ ਧੰਨੁ ॥੪੭॥ ਜੋ ਅਬਿ ਬਰ ਦੇਵਨ ਕੋ ਭਾਖਾ। ਯਾਂ

[1]ਸ਼੍ਰੀ ਗੁਰੂ ਰਾਮਦਾਸ ਜੀ ਨੂੰ। [2]ਬਿਧਵਾ ਹੋਕੇ ਕਿਸ ਤਰ੍ਹਾਂ ਰਹਿਸੋ। [3]ਬਿਧਨਾ, ਹੋਣਹਾਰ। [4]ਭਾਵ ਸੁਹਾਗ ਦੇ ਭੂਸ਼ਣ ਆਦਿ ਚਿੰਨ੍ਹ।[5]ਮੌਤ ਹੋਣੀ ਹੈ ਤਦੋ ਹੀ ਆਪ ਨੇ ਉਚਾਰਿਆ ਹੈ। [6]ਪੱਕ ਇਸੇ ਤਰ੍ਹਾਂ ਵਰਤਣਾ ਸੀ। [7]ਬਾਕੀ ਦੀ। *ਪਾਃ—ਇਸ, ਤਿਸ। †ਪਾਃ—ਐਸੇ। ‡ਪਾਃ—ਗੁਰ।

ਤੇ ਮੈਂ ਜਾਚਤਿ ਚਿਤ ਕਾਂਖਾ । ਇਕ ਚਿੰਤਾ ਅਤਿਸ਼ੈ ਬਿਰਧਾਇ। ਸੋ ਅਬਿ ਰਾਵਰ ਦੇਹੁ ਮਿਟਾਇ ॥੪੮॥ ਸ਼੍ਰੀ ਨਾਨਕ ਤੇ ਸ਼੍ਰੀ ਗੁਰ ਅੰਗਦ। ਪੁਨ ਤੁਮ ਲੀਨਸਿ ਗੁਰਤਾ ਸੰਪਦ । ਅਬਿ ਦੀਨਸਿ ਮੁਝ ਘਰ ਬਡਿਆਈ। ਸੋ ਕਬਿ ਪਰ ਕੇ ਘਰ ਨਹਿ ਜਾਈ[1] ॥੪੯॥ ਸੋਢੀ ਬੰਸ ਬਿਖੈ ਸੁ ਪ੍ਰਕਾਸ਼ਹਿ । ਸੁਨਹੁ ਪਿਤਾ ਜੀ ਇਹੁ ਮਮ ਆਸ਼ਹਿ'।ਸੁਨਿ ਸ਼ਰਧਾਲੁ ਸੁਤਾ ਕੇ ਬੈਨ।ਕਰੁਨਾ ਰਸ ਤੇ ਪੂਰਨ ਨੈਨ ॥੫੦॥ ਸ਼੍ਰੀ ਮੁਖ ਤੇ ਬਰ ਬਾਕ ਬਖਾਨ।'ਤਵ ਸੁਤ,ਪੌਤ੍ਰਨ, ਪਤਿ, ਮਤਿਵਾਨ।ਜਗਤ ਬਿਖੈ ਬਿਦਤਹਿ ਗੁਰ ਪੂਰੇ।ਤੋਹਿ ਮਨੋਰਥ ਹੋਹਿ ਜਰੂਰੇ' ॥੫੧॥ ਇਮ ਕਹਿ ਆਪ ਬਿਕੁੰਠ ਸਿਧਾਰੇ।ਰਾਮਦਾਸ ਗੁਰ ਭੇ ਜਗ ਸਾਰੇ।ਬਹੁ ਸਿੱਖਨ ਕੋ ਦੇ ਉਪਦੇਸ਼।ਕਰੇ ਮੁਕਤਿ ਹਤਿ ਬੰਧ ਕਲੇਸ਼॥੫੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸ਼੍ਰੀ ਅੰਮ੍ਰਿਤਸਰ' ਪ੍ਰਸੰਗ ਬਰਨਨੰ ਨਾਮ ਤ੍ਰਯੋਦਸ਼ਮੋ ਅੰਸੂ ॥ ੩੧ ॥

੧੪ [ਅੰਮ੍ਰਿਤਸਰ ਕਾਰ ਨਿੱਤ ਕ੍ਰਿਯਾ । ਹਿੰਦਾਲ । ਭਾਈ ਗੁਰਦਾਸ । ਸ਼੍ਰੀ ਚੰਦ ਮੇਲ]।

ਦੋਹਰਾ॥ਰਮਤ ਰਾਮ ਜਬਿ ਗੁਰੁ ਭੇ[2]ਤਾਰਨ ਸਿੱਖਨ ਅਪਾਰ।ਐਸੇ ਪੂਰਨ ਬ੍ਰਹਮ ਕਉ ਬੰਦਉਂ*ਬਾਰੰ ਬਾਰ ॥੧॥ ਚੌਪਈ॥ ਬੈਠਿ ਇਕਾਗਰ ਗੁਰੂ ਦਿਆਰਾ । ਮਨ ਮੈਂ ਐਸੇ ਕਰਤਿ ਬਿਚਾਰਾ।–ਜਿਨ ਸਿਉਂ ਹਮਰੀ ਪ੍ਰੀਤਿ ਸੁ ਪੂਤੀ । ਸੋ ਤੋ ਗਏ ਬਿਕੁੰਠ ਪਹੂਤੀ॥੨॥ਗੁਰ ਦੇਖੇ ਬਿਨ ਨੀਂਦ ਨ ਆਵੈ।ਜਿਉ ਅੰਬੁਜ[3] ਰਵਿ ਬਿਨ ਕੁਮਲਾਵੈ–।ਕਰਿ ਵਿਵੇਕ ਮਨ ਕੋ ਠਹਿਰਾਯੋ।ਸੱਤਿਨਾਮ ਸਿਮਰਨਿ ਚਿਤ ਲਾਯੋ॥੩॥ਬਹੁਰੋ ਮਨ ਮਹਿ ਕੀਨ ਬਿਚਾਰਾ ।–ਸੋ ਕਰੀਏ ਜੋ ਗੁਰੂ ਉਚਾਰਾ । ਬਿਲਮ ਖੋਇ ਕਰਿ ਕਰੀਏ ਸੋਈ । ਜੈਸੇ ਕਾਰਜ ਸ਼ੀਘ੍ਰ ਸੁ ਹੋਈ–॥੪॥ਤਾਲ ਬਨਾਵਨ ਚਾਹਿ।ਸਭਲੇ।ਕਹਯੋ ਸਭਿਨਿ ਸੋਂ'ਮਾਝੈ ਚਲੋਂ'। ਮੋਹਿਨ ਮੁਹਰੀ ਸੰਗ ਸੁ ਕਹੈਂ।'ਹਮ ਕਉ ਗੁਰ ਕੀ ਆਗਯਾ ਅਹੈ ॥੫॥ ਸੁਧਾ ਸਰੋਵਰ ਕੋ ਬਨਿਵਾਵਨਿ । ਤੁਮ ਭੀ ਆਇਸੁ ਕਰਹੁ ਅਲਾਵਨਿ'। ਅਪਨ ਮਨੋਰਥ ਸਭਿਨਿ ਸੁਨਾਵਾ।ਪ੍ਰੇਮ ਮਹਾਂ ਪਰਿਵਾਰ ਬਧਾਵਾ॥੬॥ ਮਿਲਿ ਕਰਿ ਗਵਨ ਕੀਨ ਤਤਕਾਲਹਿ।ਸਿੱਖ ਸੰਗਤਾਂ ਸੰਗ ਬਿਸਾਲਹਿ। ਭਏ ਤੁਰੰਗਨ ਪਰ ਅਸਵਾਰ । ਜੋ ਪਾਰੋ ਨੇ ਦੀਨਿ ਉਦਾਰ ॥੭॥ ਚੰਚਲ ਮਹਾਂ ਚਲਤਿ ਗੁਨ ਰੂਰੀ । ਉਛਰਤਿ ਬਡੇ ਬੇਗ ਤੇ ਪੂਰੀ । ਮਨਹੁ ਅਵਨਿ ਪਰ ਪਾਇ

---

[1]ਨਾ ਜਾਵੈ । [2]ਜੋ ਰਾਮ (ਵਿਆਪ) ਰਹਿਆ ਹੈ (ਉਹੀ) ਰਾਮਦਾਸ ਹੋਕੇ ਜਦੋਂ ਗੁਰੂ ਹੋਏ। ਗੁਰੁਵਾਕ ਭੀ ਹੈ:–ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ [3]ਕਵਲ । *ਪਾ:–ਬੰਦਨ ।

ਨ ਲਾਵਹਿ। ਦਿਖਿਯਤਿ ਉ ਡੀ ਗਗਨ ਜਨੁ ਜਾਵਹਿ ॥ ੮ ॥ ਮਨ ਕੀ ਗਤਿ ਕੋ ਲਖਿਬੇ ਕਰੈ[1]। ਜਿਮ ਇੱਛਾ ਤਿਮ ਹੀ ਅਨੁਸਰੈ। ਅਲਪ ਕਾਲ ਮਹਿੰ ਚਲਹਿ ਬਿਸਾਲਾ। ਅਵਲੋਕਹਿੰ ਬਿਸਮਹਿ ਨਰ ਜਾਲਾ ॥ ੯ ॥ ਚੱਕ ਗੁਰੂ ਕੇ ਪਹੁੰਚੇ ਜਾਇ। ਸੰਗ ਸੰਗਤਾਂ ਹੈਂ ਸਮੁਦਾਇ। ਕਾਰ ਭਾਲ ਕੀ ਕਛੂ ਕਰਿਵਾਈ।ਸਿੱਖ ਨਿਕਾਸਹਿ ਬਹੁ ਫਲ ਪਾਈ ॥੧੦॥ ਮਹਾਂ ਮਹਾ-ਤਮ ਸਤਿਗੁਰ ਕਹੈਂ। ਕਾਰ ਕਵਤਿ ਮਨ ਬਾਂਛਤਿ ਲਹੈਂ। ਕਿਤਿਕ ਮਾਸ ਜਬਿ ਰਹਤਿ ਬਿਤਾਏ। ਕੀਰਤਿ ਪਸਰੀ ਛਿਤਿ ਅਧਿਕਾਏ ॥੧੧॥ 'ਅਨਿਕ ਪ੍ਰਕਾਰ ਮਨੋਰਥ ਮਨ ਕੇ। ਕਰਤਿ ਸੰਪੂਰਨ ਸਿੱਖਨ ਗਨਕੇ'। ਜਹਿੰ ਕਹਿੰ ਸੁਜਸ ਕਰਹਿੰ ਨਰ ਨਾਰੀ।ਆਵਨਿ ਲਾਗਸਿ ਨਿਤਿ ਧਨ ਭਾਰੀ ॥੧੨॥ ਸੋਢੀ ਬੰਸ ਲਹੌਰ ਜੁ ਰਹੈ।ਕੀਰਤਿ ਸੁਨਤਿ ਸਕਲ ਸੁਖ ਲਹੈ। 'ਅਮਰ ਗੁਰੂ ਨੈ ਗੁਰਤਾ ਦਈ। ਸੰਗਤ ਸੰਗ ਅਧਿਕ ਤਿਨਿ ਭਈ ॥੧੩॥ ਲੋਕ ਹਜ਼ਾਰਹੁੰ ਬੰਦੈਂ ਖਰੇ।ਦੈਬੋ ਜਨ ਮਨੁ ਬਾਂਛਤਿ ਕਰੇ'। ਇੱਤਯਾਦਿਕ ਸੁਨਿ ਸੋਢੀ ਸਾਰੇ। ਦਰਸ਼ਨ ਕੋ ਆਏ ਹਿਤ ਧਾਰੇ ॥੧੪॥ ਚੱਕ ਗੁਰੂ ਕੇ ਆਨਿ ਮਿਲੇ ਹੈਂ। ਸਨ-ਮਾਨੇ ਸਤਿਗੁਰੂ ਭਲੇ ਹੈਂ। ਇਕ ਦਿਨ ਬਸਿ ਗੁਰ ਕੇ ਸੰਗ ਕਹਯੋ।'ਲਵ-ਪੁਰਿ ਮੈਂ ਤੁਮਰੋ ਘਰ ਲਹਯੋ ॥੧੫॥ਪਿਤਾ ਤੁਮਾਰੇ ਸੁਰਗ ਸਿਧਾਏ। ਤਬਿ ਕੇ ਤੁਮ ਇਤਿ ਦਿਸ਼ਿ ਚਲਿ ਆਏ।ਅਬਿ ਹੋਏ ਲਾਇਕ ਸਭਿ ਰੀਤਿ। ਨਿਵਹਿ ਜਗਤ ਕਰਿ ਕੈ ਬਡ ਪ੍ਰੀਤਿ ॥੧੬॥ਉਚਿਤ ਅਬਹਿ ਗਮਨਹੁ ਤਿਸਿ ਥਾਨ। ਸਰਬ ਸੰਭਾਰਹੁ ਸਦਨ ਮਹਾਂਨ। ਅਪਨੇ ਬੰਸ ਬਿਖੈ ਅਬਿ ਚਲੀਅਹਿ। ਲਘੁ ਦੀਰਘ ਸਭਿਹਿਨਿ ਸੋਂ ਮਿਲੀਅਹਿ ॥ ੧੭ ॥ ਕਿਤਿਕ ਦਨੋਸ ਮਿਲਿ ਬਸੀਅਹਿ ਤਹਾਂ।ਪੁਨ ਆਵਹੁ ਇੱਛਾ ਹੁਇ ਜਹਾਂ'। ਇੱਤਯਾਦਿਕ ਬਹੁ ਬਾਕ ਬਖਾਨੇ। ਰਾਮਦਾਸ ਗੁਰੂ ਸੁਨਿ ਕਰਿ ਮਾਨੇ ॥੧੮॥ ਸਰਬ ਸੋਢੀਅਨਿ ਲੈ ਕਰਿ ਸੰਗਿ। ਸੰਗਤਿ ਬ੍ਰਿੰਦ ਲਗੇ ਹਰਿ ਰੰਗਿ[2]। ਲਵਪੁਰਿ ਕਹੁ ਤਬਿ ਕੀਨਿ ਪਯਾਨਾ। ਨਿਸਿ ਬਸਿ ਇਕ ਪਹੁੰਚੇ ਤਿਸ ਥਾਨਾ ॥ ੧੯ ॥ ਅਪਨੇ ਸਦਨ ਕਰਨੋ ਤਬਿ ਡੇਰਾ। ਹੋਤਿ ਦੇਗ ਲਗਿ ਅੰਨ ਘਨੇਰਾ[3]। ਅੰਮ੍ਰਿਤ ਸਮੈ ਜਾਗ ਕਰਿ ਸਾਰੇ।ਗਾਇ ਸੁਨਹਿ ਸਭਿ ਆਸਾ ਵਾਰੇ ॥੨੦॥ ਹੇਰਿ ਹੇਰਿ ਨਰ ਸ਼ੁਭ

[1]ਅਸਵਾਰ ਦੇ ਮਨ ਦੀ ਹਾਲਤ ਲਖ ਲੈਂਦੀ ਹੈ ਭਾਵ ਉਸਦੇ ਸੰਕਲਪ ਮਾਤ੍ਰ ਨਾਲ ਟੁਰਦੀ ਹੈ।
[2](ਨਾਲ) ਬਹੁਤੀ ਸੰਗਤ ਪਰਮੇਸ਼ੁਰ ਪ੍ਰੇਮ ਵਿਚ ਲਗੀ। (ਅ) ਹਰੀ ਰੰਗ ਲੱਗ ਰਿਹਾ ਹੈ।
[3]ਲੰਗਰ ਹੁੰਦਾ ਹੈ (ਜਿਸ ਵਿੱਚ) ਅੰਨ ਬਹੁਤਾ ਲਗਦਾ ਹੈ।

ਮਗੁ ਰੀਤਿ।ਹੋਵਨ ਲਗੇ ਸਿੱਖ ਕਰਿ ਪ੍ਰੀਤਿ।ਗੁਰਮੁਖ ਪੰਥ ਪਰੇਹਰਿਖਾਏ[1]। ਮਨ ਬਾਂਛਤਿ ਸਤਿਗੁਰ ਤੇ ਪਾਏ॥੨੧॥ਲਵਪੁਰਿ ਮਹਿੰ ਸਿੱਖੀ ਬਹੁ ਹੋਈ। ਸੱਤਿਨਾਮ ਸਿਮਰਹਿੰ ਦੁਖੁ ਖੋਈ। ਤਬਿ ਸਤਿਗੁਰ ਨਿਜ ਘਰ ਕੇ ਥਾਨ। ਧਰਮਸਾਲ ਰਚਿਵਾਇ ਮਹਾਂਨ॥੨੨॥ਬੀਚ ਕੂਪ ਕੋ ਬਡ ਕਰਵਾਏ।ਸੁੰਦਰ ਮੰਦਰ ਰਚਿ ਸਮੁਦਾਏ। ਸੰਗਤਿ ਮੇਲ ਹੋਹਿ ਜਹਿੰ ਭਾਰੀ । ਸਕਲ ਕਹੈਂ 'ਗੁਰ ਪਰਉਪਕਾਰੀ'॥੨੩॥ਸਿੱਖਨ ਹੋਨ ਆਵਹਿੰ ਸਭਿ ਜਾਤੀ।ਪਗ ਪਾਹੁਲ ਤੇ ਲੇ ਸੁਖ ਥਾਤੀ। ਧੰਨ ਧੰਨ ਗੁਰ ਨਾਮ ਉਚਾਰੈਂ। ਭਵਜਲ ਤੇ ਤਤਕਾਲ ਉਧਾਰੈਂ॥੨੪॥ਕਰਹਿੰ ਪਰਸਪਰ ਗੋਸ਼ਟ ਗਯਾਨ। ਰਿਦੈ ਧਰਹਿੰ ਸ਼੍ਰੀ ਪ੍ਰਭੁ ਕੋ ਧਯਾਨ।ਗੁਰ ਸਿੱਖੀ ਪੁਰਿ ਬਹੁਤ ਵਧਾਈ। ਅਰਪ ਉਪਾਇਨ ਕੋ ਸਮੁਦਾਈ ॥੨੫॥ਸਤਿਸੰਗਤਿ ਕੀ ਰੀਤਿ ਚਲਾਇ।ਅੰਮ੍ਰਿਤ ਕਾਲ ਸ਼ਬਦ ਕੋ ਗਾਇ। ਕਿਤਿਕ ਮਾਸ ਬਸਿ ਕਰਿ ਲਵਪੁਰੀ। ਗਮਨ ਕਰਨ ਕੋ ਇੱਛਾ ਕਰੀ ॥ ੨੬॥ਧਰਮਸਾਲ ਮਹਿੰ ਕਿਤਿਕ ਟਿਕਾਏ।ਅਪਰ ਸਿੱਖ ਲੈ ਕਰਿ ਸਮੁਦਾਏ। ਗੋਇੰਦਵਾਲ ਪੁਰੀ ਕਉ ਚਲੇ।ਭਾ ਚਿਰਕਾਲ ਸਭਿਨਿ ਸੋਂ ਮਿਲੇ॥੨੭॥ਸਨੈ ਸਨੈ ਮਗ ਉਲੰਘਨੋਂ ਸਾਰੇ।ਆਨ ਪ੍ਰਵੇਸ਼ੇ ਪੁਰੀ ਮਝਾਰੇ।ਮੋਹਨ ਅਪਰ ਮੋਹਰੀ ਮਿਲੇ।ਔਰ ਸਭਿਨਿ ਪੁਛ ਕੁਸ਼ਲੀ ਭਲੇ॥੨੮॥ਮਹਾਂਦੇਵ ਸ਼੍ਰੀਅਰਜਨ ਆਏ ।ਪਿਤ ਕੇ ਪਗ ਪੰਕਜ ਲਪਟਾਏ।ਅਪਰ ਮਿਲਨੋ ਸਗਰੋ ਪਰਵਾਰ।ਜਾਨਤਿ ਭਏ ਪ੍ਰਤਾਪ ਉਦਾਰ॥੨੯॥ ਦੇਸ਼ ਬਿਦੇਸ਼ਨ ਸੰਗਤਿ ਆਵੈ । ਬਸਤੁ ਦਰਬ ਕੋ ਭੇਟ ਚੜ੍ਹਾਵੈ। ਪੂਜਾ ਹੋਇ ਸਦੀਵ ਕ੍ਰਿਪਾਲ। ਦਿਵਸ ਪਰਬ ਕੇ ਆਇ ਬਿਸਾਲਾ ॥੩੦॥ ਲਗਹਿੰ ਅੰਬਾਰ ਉਪਾਇਨ ਕੇਰੇ। ਦੂਰ ਦੂਰ ਤੇ ਲਯਾਇ ਅਛੇਰੇ । ਅਰਪਹਿੰ ਬਿਨਤੀ ਕਰਹਿੰ ਅਗਾਰੀ। ਗੁਰ ਪ੍ਰਸੰਨਤਾ ਚਹਤਿ ਉਦਾਰੀ॥੩੧॥ਸਤਿਗੁਰ ਦੇਂ ਸਭਿਹਿਨਿ ਉਪਦੇਸ਼। 'ਸਿਮਰਹੁ ਸੱਤਸ੍ਰੀਨਾਮ ਜਗਤੇਸ਼'। ਨਿਤਪ੍ਰਤਿ ਗੁਰ ਕੋ ਇਮ ਬਿਵਹਾਰੁ । ਜਾਮ ਜਾਮਨੀ ਨਿੰਦ੍ਰਾ ਟਾਰਿ[2]॥੩੨॥ਕਰਿ ਨਿਤ ਕ੍ਰਿਯਾ ਸੌਚ ਕੋ ਧਰੈਂ। ਸੀਤਲ ਜਲ ਮਹਿੰ ਮੱਜਨ ਕਰੈਂ।ਪੁਨ ਸਮਾਧਿ ਕੋ ਲੇਤਿ ਲਗਾਇ।ਰਾਖਹਿੰ ਅੰਤਰਿ ਬ੍ਰਿੱਤਿ ਟਿਕਾਇ ॥ ੩੩॥ ਨਿਰ ਬਿਕਲਪ[3] ਨਿਜ ਪਦ ਸੁਖ ਲੀਨ । ਆਸਨ ਥਿਰਹਿੰ ਅਡੋਲ ਪ੍ਰਬੀਨ।ਪ੍ਰਾਤਿ ਹੋਤਿ ਲੋਚਨ ਅਰਬਿੰਦ । ਬਿਕਸਤਿ ਭਰੇ ਸੁ ਪ੍ਰੇਮ ਬਿਲੰਦ॥

[1]ਗੁਰਮੁਖ ਮਾਰਗ, ਅਰਥਾਤ ਸਿੱਖੀ ਵਿਚ ਆਕੇ ਪ੍ਰਸੰਨ ਹੋਏ। [2]ਪਹਿਰ ਰਾਤ ਰਹਿੰਦੀ ਜਾਗਕੇ। [3]ਕਲਪਨਾਂ ਤੋਂ ਰਹਿਤ (ਸਮਾਧੀ)।

੩੪॥ਕੇਸਰ ਤਿਲਕ ਲਗਾਵਹਿ ਮਾਥੇ। ਪਹਿਰ ਬਸਤ੍ਰ ਪੁਨ ਸ਼ੋਭਾ ਸਾਥੇ। ਸੂਰਜ ਚਢੇ ਸਿੰਘਾਸਨ[1] ਬਹੈਂ। ਆਨਿ ਦਰਸੁ ਪ੍ਰੇਮੀ ਸਿਖ ਲਹੈਂ॥ ੩੫॥ ਕਿਰਤਨਿ ਗਾਇਂ ਰਬਾਬੀ ਆਗੇ।ਧੁਨਿ ਰਬਾਬ ਕੀ ਬਾਜਨਿ ਲਾਗੇ॥ਸੁਨਹਿੰ ਸਿੱਖ ਬੈਠੇ ਗੁਰ ਤੀਰ।ਪੁਨ ਉਪਦੇਸ਼ਹਿੰ ਗੁਨੀ ਗਹੀਰ॥੩੬॥ਪੁਨਹਿੰ ਦੇਗ ਜਬਿ ਹੋਵਹਿ ਤਯਾਰੀ। ਸਭਿ ਰਸ ਕੇ ਅਹਾਰ ਤਿਸ ਬਾਰੀ। ਸੁਪਕਾਰ[2] ਸੁਧਿ ਦੇਹਿ ਜਿ ਆਈ।ਉਠਿ ਕਰਿ ਪਹੁੰਚਹਿੰ ਗੁਰ ਗੋਸਾਈਂ॥੩੭॥ਸਭਿ ਸੰਗਤਿ ਕੇ ਬੀਚ ਸਥਾਨਾ। ਅਭ੍ਯਾਗਤਿ[3] ਚਲਿ ਆਇਂ ਮਹਾਂਨਾ। ਇਕ ਸਮਾਨ ਸਭਿ ਦੇਤਿ ਅਹਾਰਾ। ਧਨੀ ਰੰਕ ਕੋ ਆਇ ਉਦਾਰਾ॥੩੮॥ ਸੰਗਤਿ ਬੀਚ ਅਚਹਿੰ ਤ੍ਰਿਪਤਾਵਹਿੰ।ਬਹੁਰ ਚੁਰਾ[4]ਕਰਿ ਨਿਜ ਥਲ ਆਵਹਿੰ।ਪੁਨ ਇਕੰਤ ਰਹਿੰ ਕੇਤਿਕ ਕਾਲ।ਪੌਢੈਂ ਸਿਹਜਾ ਪਰ ਸੁਖ ਨਾਲ॥ ੩੯॥ ਜਾਮ ਦਿਵਸ ਤੇ ਸੌਚਾਚਾਰ। ਬੈਠਤਿ ਹੈਂ ਪੁਨ ਸਭਾ ਮਝਾਰ। ਕਥਾ ਸਮਾਗਮ ਕੋ ਤਿਸਿ ਕਾਲਾਗੁਰ ਜੁਤਿ ਸੰਗਤਿ ਸੁਨਹਿੰ ਰਸਾਲ[5]॥੪੦॥ਭਗਤਿ ਬਿਰਾਗ,ਗ੍ਯਾਨ ਗੁਨ ਸਾਨੀ। ਹੋਹਿ ਕਥਾ ਆਤਮ ਸੁਖਦਾਨੀ। ਚਾਰ ਘਟੀ ਬਾਸੁਰ ਜਬਿ ਰਹੈ।ਸ਼ਬਦ ਕੀਰਤਨ ਕੋ ਸੁਖ ਲਹੈਂ॥੪੧॥ਅਨਿਕ ਪ੍ਰਕਾਰਨ ਕੇ ਹੁਇਂ ਰਾਗ। ਰਾਗ ਦ੍ਵੈਖ ਜਿਨ ਸੁਨਿ ਅਘ ਭਾਗ[6]। ਭਾਗ ਜਗੇ ਜਿਨਕੇ ਹੁਇ ਲਾਗ[7] ਲਾਗ ਸ੍ਵਾਦ ਜਿਨ ਪ੍ਰੇਮ ਸੁ ਪਾਗ[8] ॥ ੪੨ ॥ ਬ੍ਰਿਤਿ ਇਕੰਤ ਸਤਿਗੁਰ ਨਿਤ ਰਹੈਂ। ਸੁਨਹਿ ਨ ਕਾਹੂੰ ਤੇ ਨਹਿ ਕਹੈਂ। ਬਹੁ ਪ੍ਰੇਮੀ ਸਿਖ ਕੋ ਜਬਿ ਆਵੈ। ਤਿਸ ਕੋ ਸ਼ੁਭ ਉਪਦੇਸ਼ ਬਤਾਵੈਂ॥੪੩॥ਨਾਤੁਰ ਸਦਾ ਤੁਸ਼ਨੀ ਧਰੈਂ। ਹਿਤ ਬਿਵਹਾਰ ਨ ਬੋਲਨ ਕਰੈਂ।ਸੰਧ੍ਯਾ ਤੇ ਇਕੰਤ ਪੁਨ ਹੋਇ। ਪ੍ਰੇਮਮਗਨ ਰਹਿੰ, ਨਿਕਟ ਨ ਕੋਇ॥੪੪॥ਲੋਚਨ ਮਹਿੰ ਜਲ ਝਲਕਤਿ ਸਦਾ। ਪ੍ਰੇਮ ਪ੍ਰਵਾਹਿ ਨ ਮਿਟਿ ਹੈ ਕਦਾ।ਜਾਮ ਨਿਸਾ ਲਗ ਸਿਖ ਸਮੁਦਾਏ।ਗਾਵਹਿੰ ਸੁਨਹਿੰ ਪ੍ਰੇਮ ਬਿਰਧਾਏ॥੪੫॥ ਪੌਢਹਿੰ ਜਬਿ ਸਿਹਜਾ ਪਰ ਧੀਰ। ਸੈਨ ਹੋਤ ਨਿਸ ਗੁਰੂ ਗੰਭੀਰ।ਸੁਨਹਿੰ ਸਿੱਖ ਜਬਿ:'ਸੁਪਤ ਕ੍ਰਿਪਾਲ'।ਨਿਜ ਨਿਜ ਥਲ ਗਮਨਹਿੰ ਤਿਸ ਕਾਲ॥੪੬॥ ਇਮ ਸਤਿਗੁਰ ਨਿਸ ਬਾਸੁਰ ਸਾਰੈ। ਕਰਹਿੰ ਬਿਤੀਤ ਨਾਮ ਹਰਿ ਪ੍ਯਾਰੈ। ਜਾਮ ਨਿਸਾ ਤੇ ਸਤਿਗੁਰ ਜਾਗਹਿੰ। ਸਿੱਖਜਨ ਕੋ

[1]ਗੱਦੀ ਤੇ । [2]ਰਸੋਈਆ। [3]ਲੋੜਵੰਦ। [4]ਚੁਲਾ। [5]ਰਸਾਂ ਦਾ ਘਰ ਭਾਵ ਸੁੰਦਰ (ਕਥਾ)। [6]ਨੱਸ ਜਾਂਦੇ ਹਨ । [7]ਜਿਨ੍ਹਾਂ ਦੀ ਕਿਸਮਤ ਜਾਗੇ (ਤਿਨ੍ਹਾਂ ਨੂੰ) ਲਾਗ ਲਗਦੀ ਹੈ(ਅ)ਲਾਗ=ਸਮੀਪ। [8]ਤਿਨ੍ਹਾਂ ਨੂੰ ਸ੍ਵਾਦ (ਕੀਰਤਨ ਆਦਿ ਦਾ) ਲੱਗਦਾ ਹੈ ਤੇ ਪ੍ਰੇਮ ਵਿਚ ਰੰਗੇ ਜਾਂਦੇ ਹਨ ।

ਉਧਾਰ ਹਿਤ ਲਾਗਹਿੰ ॥੪੭॥ ਅਬਗਤਿ[1] ਲੀਲਾ ਸਤਿਗੁਰ ਕੇਰੀ। ਬਰਨੋਂ ਸਕਲ,ਸ਼ਕਤਿ ਕਜ਼ਾ ਮੇਰੀ। ਜਿਤਿਕ ਬੁਝਾਵਹਿੰ ਸਤਿਗੁਰ ਆਪ।ਬਰਨਨ ਕਰਵਿ ਤਿਤਿਕ ਪਰਤਾਪ॥੪੮॥ ਏਕ ਸਿੱਖ ਜਿਸ ਨਾਮ ਹਿੰਦਾਲ।ਸਤਿ-ਗੁਰ ਸੇਵਾ ਕਰਤਿ ਬਿਸਾਲ। 'ਸੱਤਿਨਾਮ' 'ਕਰਤਾਰ' ਅਪਾਰਾ। ਆਠਹੁੰ ਜਾਮ ਜਾਪ ਜਿਨ ਧਾਰ॥੪੯॥ ਮਿਲਹਿ ਨ ਕਿਹ ਸੋਂ,ਰਾਗ ਨ ਦ੍ਵੈਸ਼।ਬੋਲਹਿ ਸੁਨਹਿ ਨ, ਸ਼ਾਂਤਿ ਹਮੈਸ਼। ਦੇਗ ਬਿਖਹਿ ਸਭਿ ਚੁਨ ਸੁ ਛਾਨਹਿ। ਇਕ ਅੰਗੀ, ਬਿਨ ਗੁਰੁ ਨ ਜਾਨਹਿ[2]॥੫੦॥ ਮਗਨ ਪ੍ਰੇਮ ਕੇ ਰੰਗਜੋ ਰੰਗ।ਅੰਤਰ ਬ੍ਰਿਤੀ ਸਦਾ ਸੁਖ ਸੰਗ। ਕਾਮ ਨ ਕ੍ਰੋਧ ਨ ਲੋਭ ਹੰਕਾਰ। ਸੱਤਜ ਨਾਮ ਸੋਂ ਲਾਗੀ ਤਾਰ॥੫੧॥ਹਰਖ ਨ, ਸ਼ੋਕ ਨ, ਬੈਰੀ ਮੀਤ ਨ। ਤਤਪਰ ਰਹੈ ਏਕ ਮਨ ਜੀਤਨ[3]। ਨਿਸ਼ਕਾਮੀ, ਨਿਤ ਸਹਿਨ ਸੁਸ਼ੀਲ। ਸਦਾ ਏਕ ਰਸ ਮਹਿੰ ਬ੍ਰਿਤਿ ਮੀਲ[4] ॥ ੫੨ ॥ ਅੰਤਰਯਾਮੀ ਸਤਿਗੁਰ ਦਜ਼ਾਲ। ਲਖੀ ਸਿੱਖ ਕੀ ਦੀਰਘ ਘਾਲ। ਇਕ ਦਿਨ ਸਲਿਤਾ ਕੋ ਗੁਰ ਗਏ। ਮੰਦ ਮੰਦ ਪਦ ਕੀ ਗਤਿ ਲਏ ॥੫੩॥ ਮੱਜਨ ਕਰਿ ਪੁਰਿ ਕੋ ਪੁਨ ਆਏ। ਦੇਗ ਸਦਨ ਮੋਂ* ਗੁਰ ਪ੍ਰਵਿਸ਼ਾਏ।ਜੋਤਿਕ ਸਿੱਖ ਕਰਤਿ ਤਹਿੰ ਸੇਵਾ। ਸਨੇ ਸਨੇ ਸਭਿ ਪਿਖਿ ਗੁਰਦੇਵ॥੫੪॥ਗ੍ਰੰਥਤਿ ਚੁਨ ਤਬਹਿ ਹਿੰਦਾਲ। ਲਗਜੋ ਰਹਜੋ ਜੁਗ ਹਾਥਨ ਨਾਲ।–ਮ੍ਰਿਤਕਾ ਲਗਹਿ ਨ–ਇਮਿ ਉਰ ਧਾਰੀ।ਤਬਿ ਦੋਨਹੁੰ ਕਰਿ ਹਾਥ ਪਿਛਾਰੀ ॥੫੫॥ ਗੁਰ ਪਦ ਪੰਕਜ ਮਸਤਕ ਧਰਜੋ। ਦੇਖਿ ਪ੍ਰੇਮ ਕੋ ਬਾਕ ਉਚਰਜੋ[5]'ਤੇਰੋ ਪ੍ਰੇਮ ਮੋਹਿ ਮਨ ਭਾਯੋ।ਨਈ ਰੀਤਿ ਕੋ ਪੰਥ ਚਲਾਯੋ[6]॥੫੬॥ ਮੇਰੀ ਕ੍ਰਿਪਾ ਤੋਹਿ ਪਰ ਭਈ। ਹਤਿ ਬੰਧਨ ਮੁਕਤੀ ਸ਼ੁਭ ਲਈ। ਪੂਰਨ ਸੇਵਾ ਅਬਿ ਤਵ ਹੋਈ।ਬਾਂਛਤਿ ਪਾਇ,ਨ ਸੰਸੈ ਕੋਈ'॥੫੭॥ਸਿੱਧ ਅਵਸਥਾ ਗੁਰ ਕੇ ਕਹੇ।ਪ੍ਰਾਪਤਿ ਭਈ,ਭਰਮ ਗੁਰ ਦਹੇ। ਜੈਸੇ ਮਹਾਂ ਰੰਕ ਹੁਇ ਕੋਈ। ਪਦ ਕੁਬੇਰ ਕੇ ਬੈਠਹਿ ਸੋਈ ॥੫੮॥ ਨਿਜ ਕਰ ਸੋਂ ਤਿਹ ਮਾਥ ਉਠਾਇ। ਦੀਨ ਸੁਦਨਾ[7] ਬਖ਼ਸ਼ਿਸ਼ ਭਾਇ। ਲੈ ਕਰਿ ਧਰਜੋ ਸੀਸ ਪਰ ਜਬੈ। ਹੁਤੋ ਜੀਵ,ਈਸ਼ੁਰ ਭਾ ਤਬੈ ॥੫੯॥ ਤੀਨ ਲੋਕ ਗਾਮੀ ਹੁਇ ਗਯੋ[8]। ਸ਼੍ਰੀ ਸਤਿ-

---

[1]ਅਚਰਜ। [2]ਭਾਵ ਅਨੰਨ ਪ੍ਰੇਮ ਵਾਲਾ ਸੀ, ਗੁਰੂ ਬਿਨਾਂ (ਕਿਸੇ ਨੂੰ) ਨਹੀਂ ਜਾਣਦਾ ਸੀ। [3]ਮਨ ਜਿੱਤਣ ਦੇ। [4]ਮਿਲੀ ਹੋਈ। [5]ਲੰਗਰ ਵਿਚ। [6]ਭਾਵ ਨਵੀਂ ਤਰ੍ਹਾਂ ਦਾ ਮੱਥਾ ਟੇਕਿਆ ਹਈ। [7]ਪਰਨਾ, ਸਾਫਾ। [8]ਤਿੰਨ ਲੋਕਾਂ ਦੀ ਗੰਮਤਾ ਵਾਲਾ, ਭਾਵ ਤਿੰਨ ਲੋਕਾਂ ਦੀ ਸੋਝੀ ਹੋ ਆਈ। *ਪਾ:–ਕੇ।

ਗੁਰ ਉਚੋ ਪਦ ਦਯੋ। ਸਭਿ ਸਿੱਧਾਂ ਪ੍ਰਾਪਤਿ ਭੀ ਆਇ। ਅਦਭੁਤ ਹੀ ਕੁਛ ਬਨਯੋ ਬਨਾਇ॥੬੦॥ ਹਾਥ ਜੋਰਿ ਕਰਿ ਖਰੋ ਹਿੰਦਾਲ। ਕਰਿ ਸਤਿਗਰ ਕੋ ਸੁਜਸੁ ਬਿਸਾਲ।'ਕਹੀ ਨ ਜਾਇ ਗੁਰੂ ਗਤਿ ਨਯਾਰੀ। ਛਿਨ ਮਹਿੰ ਬਖਸ਼ਿ ਤਿਲੋਕੀ ਸਾਰੀ॥ ੬੧ ॥ ਕਰਹਿੰ ਨਿਹਾਲ ਦਾਸੁ ਤਤਕਾਲਾ। ਤੁਮ ਸਮਾਨ ਨਹਿੰ ਆਨ ਕ੍ਰਿਪਾਲਾ। ਧੰਨ ਧੰਨ ਗੁਰ ਪਰਮ ਉਦਾਰੇ। ਕਹੋ ਨ ਜਾਇੰ ਚਰਿੱਤ੍ਰ ਤੁਮਾਰੇ'॥੬੨॥ ਤਬ ਸ਼੍ਰੀ ਮੁਖ ਤੇ ਬਾਕ ਬਖਾਨੋ। 'ਅਬਿ ਅਪਨੇ ਘਰ ਗਮਨਹੁ ਸਯਾਨੇ। ਸੱਤਿਨਾਮ ਕੋ ਮੰਤ੍ਰ ਜਪਾਵਹੁ। ਬਹੁ ਲੋਕਨ ਉਪਦੇਸ਼ ਦ੍ਰਿੜ੍ਹਾਵਹੁ' ॥੬੩॥ਇਮਿ ਕਹਿ ਵਿਦਾ ਕੀਨਿ ਹਿੰਦਾਲ। ਗਮਨਯੋ ਲੈ ਕਰਿ ਬਖਸ਼ ਬਿਸਾਲ। ਬਸਯੋ ਜਾਇ ਅਪਨੇ ਗ੍ਰਿਹ ਮਾਂਹੀ। ਕਬਿ ਕਬਿ ਆਇ ਦਰਸ ਕੋ ਪਾਹੀ ॥੬੪॥ ਕਹਯੋ ਹਿੰਦਾਲ ਕੇਰ ਬਿਰਤਾਂਤ। ਜਿਮਿ ਬਖਸ਼ਿਸ਼ ਹੋਈ ਬੱਖਸ਼ਾਤ। ਟਹਿਲ ਕਰੀ ਸ਼ਰਧਾ ਕੇ ਸਾਥ। ਮਹਿਲ ਲਹਯੋ ਅਰੁ ਭਯੋ ਸਨਾਥ ॥ ੬੫ ॥ ਸ਼੍ਰੀ ਗੁਰ ਦ੍ਰਿਸ਼ਟਿ ਕਰੀ ਜਿਸ ਓਰ। ਭਯੋ ਨਿਹਾਲ ਬੰਧ ਨਿਜ ਤੋਰਿ। ਅਪਰਨ ਕੀ ਠਾਨੈ ਕੱਲਜ਼ਾਨ[1]। ਇਹੁ ਸਾਖੀ ਯਾ ਮੈ ਪਰਮਾਨ ॥੬੬॥ਦੋਹਰਾ॥ਰਾਈ ਹੁਤੋ ਸੁਮੇਰੁ ਸੋ ਭਯੋ ਜਗਤ ਬੱਖਸ਼ਾਤ। ਨਹਿੰ ਅਚਰਜ ਕੋਈ ਕਰੋ,ਸਤਿਗੁਰ ਸਫਲੀ ਦਾਤ॥੬੭॥ ਚੌਪਈ॥ਇਕ ਦਿਨ ਬੈਠੇ ਸਤਿਗੁਰ ਦਯਾਲੂ ॥ ਅਯੋ ਗੁਰਦਾਸ ਸੁ ਪ੍ਰੇਮ ਬਿਸਾਲੂ। ਹਾਥ ਜੋੜਿਕੈ ਬਿਨੈ ਬਖਾਨੀ।'ਮੋ ਕਉ ਸਿੱਖੀ ਦੇਹੁ ਮਹਾਂਨੀ'॥੬੮॥ਦੇਖੀ ਸ਼ਰਧਾ ਤਿਨਕੀ ਪੂਰੀ। ਸਤਿਗੁਰ ਬੋਲੇ ਵਾਕ ਗਰੂਰੀ[2]। ਸਿਮਰਹੁ ਵਾਹਿਗੁਰੂ ਸਤਿਨਾਮੂ। ਜਾਂਤੇ ਪਾਵਹੁ ਸੁਖ ਬਿਸਰਾਮੂ॥੬੯॥ਅਬਿ ਤੁਮ ਆਗ੍ਰੈ[3] ਮਾਂਹਿ ਸਿਧਾਵਹੁ।ਤਹਿੰ ਕੀ ਸੰਗਤਿ ਪੈਰ ਲਯਾਵਹੁ। ਸਮੇ ਪਾਇ ਬਾਂਣੀ ਤੁਮ ਕਰਨੀ। ਗੁਰ ਸਿੱਖਨ ਕੇ ਮਨ ਕਉ ਹਰਨੀ' ॥੭੦॥ ਦੋਹਰਾ ॥ ਸੁਨਿ ਕਰਿ ਬਚਨ ਦਯਾਲ ਕੇ ਚਰਨ ਨਿਵਾਯੋਸੀਸ।ਆਗ੍ਰੈ ਕੋਪਯਾਨਾ ਕਰਸੋਜਾਨਿ ਗੁਰੂ ਜਗਦੀਸ਼॥੭੧॥ਚੌਪਈ॥ ਗੁਇੰਦਵਾਲ ਤੇ ਚਲੇ ਗੁਸਾਈਂ । ਮੋਹਨ ਮੁਹਰੀ ਬਿਦਾ ਕਰਾਈ। ਅਪਨ ਪਰੀ[4] ਮਹਿੰ ਆਨਿ ਬਸਾਏ।ਜਿਨ ਸਿੱਖਨ ਕੋ ਨਾਮ ਦ੍ਰਿੜ੍ਹਾਏ*॥੭੨॥ਦੋਹਰਾ॥

---

[1](ਉਹ ਸਿੱਖ, ਹੋਰਨਾਂ ਦੀ ਕੱਲਜ਼ਾਨ ਕਰਦਾ ਹੈ। [2]ਗੌਰਵਤਾ ਵਾਲੇ । [3]ਆਗਰਾ ਸ਼ਹਿਰ। [4]ਭਾਵ ਰਾਮਦਾਸ ਪੁਰੇ। *ਇਹ ਚੌਪਈ (੭੨ ਵੀਂ) ਦੋ ਲਿਖਤੀ ਨੁਸਖਿਆਂ ਵਿਚ ਨਹੀਂ ਹੈ ਤੇ ਇਹ ਪ੍ਰਕਰਣ ਵਿਰੁਧ ਵੀ ਹੈ, ਕਿਉਂਕਿ ਸਤਿਗੁਰੂ ਜੀ ਅਜੇ ਗੋਇੰਦਵਾਲ ਹੀ ਠਹਿਰੇ ਹੋਏ ਹਨ। ਵੇਖੋ ਇਸੇ ਰਾਸ ਦਾ ਅੰਸੂ ੧੫ ਅੰਕ ੧੫ ਤਥਾ ਅੰਸੂ ੧੬ ਅੰਕ ੨੩।

ਏਕ ਦਿਨਾ ਸ਼੍ਰੀ ਚੰਦ ਜੀ ਮਨ ਮਹਿੰ ਕਰਤਿ ਬਿਚਾਰ।–ਰਾਮਦਾਸੁ ਅਬਿ ਗੁਰ ਭਏ ਹਮ ਸੋਂ ਕੈਸੇ ਪਜਾਰ?–॥ ੭੩॥ ਚੌਪਈ॥ਐਸੇ ਮਨ ਮਹਿੰ ਕਰਤਿ ਬਿਚਾਰੀ।ਚਲੇ ਗੁਦੜ੍ਹੀਏ[1]ਕਰਿ ਅਸਵਾਰੀ। ਸੁਨਿਕੈ ਰਾਮਦਾਸ ਗੁਰ ਪੂਰੇ। ਤੂਰਨ ਚਲੇ ਪ੍ਰੇਮ ਭਰਪੂਰੇ॥੭੪॥ਹਾਥ ਜੋੜਿ ਕਰਿ ਕਰੀ ਪ੍ਰਨਾਮੂ।ਆਨੇ ਘਰ ਮਹਿੰ ਬਿਨੈ ਬਖਾਨੂ।ਏਕ ਸੁ ਹਯ ਪੰਜ ਸ਼ੱਤ ਰੁਪੱਯਾ[2]।ਦੀਨਿ ਭੇਟ ਬਹੁ ਸੇਵ ਕਮੱਯਾ॥੭੫॥ਏਕ ਜਾਮ*ਦਿਨ ਜਬੈ†ਰਹਾਇਓ।ਆਇ ਰਬਾਬੀ ਕਿਰਤਨ ਗਾਇਓ। ਉਚਸਥਾਨ ਸ਼੍ਰੀਚੰਦ ਬਿਠਾਏ। ਆਪ ਨਿੰਮ੍ਰਿ ਕਰਿ ਤਰੇ ਤਕਾਏ ॥ ੭੬ ॥ ਸਿਰੀਚੰਦ ਬੋਲੇ ਤਤਕਾਲੂ। ਕਰਤਿ ਪਰਖਣਾ ਪ੍ਰੇਮ ਦਿਆਲੂ। 'ਇਤਨਾ ਦਾੜ੍ਹਾ ਕੈਸ ਬਧਾਯੋ?'।ਸੁਨਿਕੈ ਸਤਿਗੁਰ ਭੇ ਨਿੰਮ੍ਰਾਯੋ[3] ॥ ੭੭ ॥ ਦੋਹਰਾ॥ਚਰਨ ਗਹੇ ਕਰਿ ਪ੍ਰੇਮ ਸੋਂ ਪੂੰਛਹਿੰ ਬਾਰੰਬਾਰ।'ਇਸਹੀ ਹੇਤੁ ਵਧਾਤਿ ਭੇ,ਸੁਨੀਏ ਗੁਰ ਸੁਤ ਦਾਰ!'॥੭੮॥ਦੇਖਿ ਨਿੰਮ੍ਰਤਾ ਗੁਰੂ ਕੀ ਸ਼੍ਰੀਚੰਦ ਭਏ ਪ੍ਰਸੰਨ।'ਅੰਗਦ ਲੀਨੀ[4]‡ ਸੇਵ ਕਰਿ ਤੁਮਰੋ ਪ੍ਰੇਮ ਅਨੰਨ ॥ ੭੯॥ ਤੁਮਰੀ ਮਹਿਮਾ ਅਧਿਕ ਹੈ ਕਹੀਏ ਕਾਹਿ ਬਨਾਇ। ਤੁਮਰੇ ਸਰ ਮੈਂ ਜੋ ਮਜਹਿ ਪਾਪੀ ਭੀ ਗਤਿ ਪਾਇ' ॥ ੮੦ ॥ ਐਸੇ ਬਰ ਦੇ ਚਲਤਿ ਭੇ ਜਹਿੰ ਪੁਰਿ ਸ਼੍ਰੀ ਕਰਤਾਰ। ਅਪਨ ਥਾਨ ਸ਼੍ਰੀ ਪ੍ਰਭੂ ਅਏ§ਪਤਿਤ ਉਧਾਰਨ ਹਾਰ॥ ੮੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਦਤੀਯ ਨਾਮ ਸ਼੍ਰੀ ਚੰਦ ਮਿਲਾਪ¶ ਪ੍ਰਸੰਗ ਵਰਣਨੰ ਨਾਮ ਚਤੁਰ ਦਸ਼ਮੋ ਅੰਸੂ ॥ ੧੪ ॥

੧੫. [ਭਾਈ ਸੰਹਾਰੀ ਜੀ ਲਾਹੌਰੋਂ ਆਏ]।

ਦੋਹਰਾ ॥ ਸਤਿਗੁਰ ਸਰਬ ਅਤੀਤ ਨਿਤਿ ਕਰਮਨ ਤੇ ਨਿਰਲੇਪ। ਮਾਯਾ ਕੇ ਦੁਖ ਸੁਖ ਜਿਤੇ ਕਰਿ ਨਹਿੰ ਸਕਹਿੰ ਵਿਖੇਪ[5] ॥੧॥ ਚੌਪਈ ॥ ਪੁਨ ਸਤਿਗੁਰ ਬੈਠੇ ਦਿਨ ਏਕ।ਸਿਖ ਚਹੁੰਦਿਸ਼ ਜੋ ਚਹਤਿ ਬਿਬੇਕ। ਸੁਨਿਬੇ ਕੇ ਅਭਿਲਾਖਾਵਾਨ। ਗੁਰਕੇ ਬਾਕ ਦੇਤਿ ਕੱਲਯਾਨ ॥ ੨ ॥ 'ਸੁਨਹੁ ਸਿੱਖ ਤੁਮ ਮੋਕਹੁ ਪਜਾਰੇ। ਮਾਨੁਖ ਜਨਮ ਦੁਲਭ ਕੋ ਧਾਰੇ। ਹਰਿ ਸਿਮਰਨ ਬਿਨ ਬ੍ਰਿਥਾ ਨ ਖੋਵਹੁ।ਨਰਕ ਸੁਰਗ ਨਹਿੰ ਪੁਨ ਪੁਨ ਜੋਵਹੁ।ਹਰਟ ਟਿੰਡ ਜਨੋਂ ਆਵਨ

[1]ਸੇਵਕ ਦਾ ਨਾਮ। [2]ਇਕ ਘੋੜਾ ਤੇ ਪੰਜ ਸੌ ਰੁਪੱਯਾ। [3]ਨਿੰਮ੍ਰਤਾ ਵਾਲੇ ਹੋਏ। [4]ਗੁਰਿਆਈ ਲੀਤੀ। [5]ਮਨ ਦਾ ਖਿੰਡਾਉ। *ਪਾ–ਪਹਿਰ। †ਪਾ:–ਆਨ, ਆਇ। ‡ਇੱਥੇ ਸ਼੍ਰੀ ਚੰਦ ਜੀ ਆਪ ਮੰਨ ਰਹੇ ਹਨ ਕਿ ਗੱਦੀ ਸ਼੍ਰੀ ਅੰਗਦ ਜੀ ਨੇ ਲੀਤੀ, ਭਾਵ ਅਸੀਂ ਗੱਦੀਓਂ ਵਿਰਵੇ ਰਹੇ। ਗੁਰੂ ਜੀ ਦੀ ਨਿੰਮ੍ਰਤਾ ਲਈ ਦੇਖੋ ਅਗਲੇ ਅੰਸੂ ਦਾ ਅੰਕ ੧੭।ਸ਼੍ਰੀ ਬਾਬਾ ਸ੍ਰੀਚੰਦਜੀ ਆਪ ਚੱਲਕੇ ਗੁਰੂ ਜੀ ਨੂੰ ਮਿਲਣ ਆਏ ਹਨ, ਘਰ ਆਏ ਗੁਰੂ ਸੁਤ ਦਾ ਸਤਿਕਾਰ ਜੋ ਗੁਰੂ ਰਾਮ ਦਾਸ ਜੀ ਨੇ ਕੀਤਾ ਹੈ ਉਨ੍ਹਾਂ ਦੇ ਉੱਚੇ ਤੇ ਅਮਿੱਤ ਸ਼ੈਸ਼ਟਾਚਾਰ ਦਾ ਲਖਾਯਕ ਹੈ।

§ਪਾ:–ਰਾਮਦਾਸ ਸ਼੍ਰੀ ਸਤਿਗੁਰੂ। ¶ਪਾ:–ਹਿੰਦਾਲ, ਭਾਈ ਗੁਰਦਾਸ, ਸ਼੍ਰੀ ਚੰਦ ਮਿਲਾਪ।

ਜਾਨਾ।ਉਚ ਨੀਚ ਥਲ ਕਰਨ ਪਯਾਨਾ। ਸੱਤਿਨਾਮ ਤੁਮ ਰਦੈ ਬਸਾਵਹੁ। ਮਨ ਕੇ ਸਕਲ ਬਿਕਾਰ ਨਸਾਵਹੁ ॥ ੪ ॥ ਰਮਹੁ[1] ਪ੍ਰੇਮ ਧਰਿ ਗੁਰ ਉਪਦੇਸ਼। ਕਾਟਹੁ ਬਿਕਟ ਕਪਾਟ ਕਲੇਸ਼[2]। ਹਿਤ ਰਹਿਨੀ ਕੇ ਸਿੱਖਨ ਲੋਕ[3]। ਸਤਿਗੁਰ ਉਚਰਜੋ ਰੁਚਿਰ ਸ਼ਲੋਕ ॥੫॥ ਮਃ ੪ ॥

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਖਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥ ਜਿਸਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥ ੨ ॥

ਚੌਪਈ॥ਸ਼੍ਰੀਗੁਰ ਮੁਖ ਤੇ ਸੁਨਿ ਉਪਦੇਸ਼।ਧਰਤਿ ਭਏ ਜਿਨਿ ਭਾਗ ਵਿਸ਼ੇਸ਼। ਸੰਗਤਿ ਕੇ ਮਨੁ ਚਾਮੀਕਰ[4]ਹੈਂ। ਗੁਰ ਉਪਦੇਸ਼ੁ ਰਤਨ ਸਮਸਰ ਹੈਂ ॥ ੬ ॥ ਅਸ ਭੂਖਨ ਜੁਗ ਲੋਕ ਸੁਹਾਵਤਿ।ਜਹਾਂ ਕਹਾਂ ਆਦਰ ਕੋ ਪਾਵਤਿ।ਸਿੱਖਨ ਕੇ ਉਰ ਸਰ ਸਮਸਰ ਹੈ।ਗੁਰ ਉਪਦੇਸ਼ੁ ਬਿਮਲ ਜਲ ਭਰਿ ਹੈ॥੭॥ ਤਿਸੁ ਅਨੁਸਾਰ ਕ੍ਰਿੱਤ ਜੋ ਕਰਨੀ।ਅਰਬਿੰਦਨ ਕੀ ਬਨੀ ਸੁ ਬਰਨੀ[5]।ਮਨ ਸਿੱਖਨ ਕੇ ਧਾਤੁ ਸਮਾਨਾ। ਪਾਰਸੁ ਗੁਰ ਉਪਦੇਸ਼ ਮਹਾਂਨ ॥ ੮ ॥ ਕੰਚਨ ਹੋਇ ਮਹਾਂ ਛਬਿ ਧਾਰੀ।ਸਹੈ ਕਸੌਟੀ ਸਭਿ ਮਲ ਹਾਰੀ[6]।ਬਾਵਨ ਚੰਦਨ ਗੁਰ ਉਪਦੇਸ਼ੁ। ਜਨ ਮਨ ਤਰੁ ਬਨ ਰੀਧਿ ਵਿਸੇਸ਼[7]॥੯॥ਗੁਰ ਘਨ ਤੇ ਬਚ ਬੂੰਦਨ[8]ਪਾਏ। ਚਾਤ੍ਰਿਕ ਸਿਖ[9] ਸੁਨ ਪੀ ਤ੍ਰਿਪਤਾਏ। ਕਿਨਹੂੰ ਸਿੱਧਾਂ ਲਈ ਅਠਾਰਹਿੰ। ਕੋ ਆਤਮ ਕੋ ਰੂਪ ਬਿਚਾਰਹਿੰ ॥੧੦॥ ਕੋ ਪ੍ਰਭੁ ਸਿਮਰਨ ਕੇ ਅਨੁਰਾਗੀ। ਕੋ ਦਰਸ਼ਨ ਹਰਿ ਚਹਿੰ ਬਡਭਾਗੀ।ਬਿਸ਼ਯ ਵਿਰਾਗ ਕਿਨਹੂੰ ਕੇ ਹੋਵਾ।ਕਿਨਹੂੰ ਸੁਖ ਨਿਜ ਅੰਤਰ ਜੋਵਾ ॥੧੧॥ ਭਰਮ ਮੋਹ ਸੰਸੈ ਤੂੰ ਤਾਪੁ।ਸਭਿ ਸੰਗਤ ਕੇ ਖਾਪਿ ਕਲਾਪੁ। ਕਰਹਿੰ ਸਭਿਨਿ*ਪਰ ਕ੍ਰਿਪਾ ਕ੍ਰਿਪਾਲ।ਬੰਧਨ ਕਾਟਿ ਦਏ ਤਤਕਾਲ ॥੧੨॥ ਇਕ ਦਿਨ ਬੈਠੇ ਸਤਿਗੁਰ ਸਭਾ। ਜਨੁ ਮੁਨਿ ਗਨ ਸੋਂ

[1]ਉਚਾਰੋ । [2]ਸਿੱਖਾਂ ਲੋਕਾਂ ਦੀ ਰਹਿਣੀ ਵਾਸਤੇ। [3]ਸੋਨਾਂ । [4]ਕਵਲਾਂ ਦੀ ਬਗੀਚੀ ਕਥਨ ਕੀਤੀ ਹੈ । [5](ਮਨ ਦੀ) ਸਾਰੀ ਮੈਲ ਨੂੰ ਦੂਰ ਕਰਨਾਂ ਇਹ ਕਸਵੱਟੀ ਸਹਾਰਨਾਂ ਹੈ । [6]ਦਾਸਾਂ ਦਾ ਮਨ ਬਿੱਛਾਂ ਦਾ ਬਨ (ਹੈ ਜੋ ਗੁਰੂ ਉਪਦੇਸ਼ ਨਾਲ) ਬਹੁਤੀ ਸੁਗੰਧੀ ਵਾਲਾ (ਹੋ ਜਾਂਦਾ ਹੈ)। [7]ਬਚਨਾਂ (ਰੂਪੀ) ਕਣੀਆਂ । [8]ਬੰਬੀਹੇ ਵਤ ਸਿੱਖ । *ਪਾਃ—ਸਭਿ ਸੰਗਤਿ ।

ਸ਼ਿਵ ਕੀ ਪ੍ਰਭਾ। ਲਵਪੁਰਿ ਬਿਖੈ ਨਾਮ ਸੰਹਾਰੀ[1]। ਕੁਲ ਸੋਢੀ ਸੁਭ ਕਰਤਿ ਅਚਾਰੀ॥੧੩॥ ਰਾਮਦਾਸ ਸਤਿਗੁਰ ਕੋ ਭਾਯਾ। ਤਿਸ ਕੋ ਸੁਤ ਗੁਨ ਸਹਤ ਸੁਹਾਯਾ। ਸਕਟ ਅਰੁਝ ਹੋਇ ਕਰਿ ਆਯਹੁ। ਚਤੁਰ ਦਾਸ ਅਪੁਨੇ ਸੰਗ ਲਯਾਯਹੁ ॥੧੪॥ ਗੋਇੰਦਵਾਲ ਸੁ ਉਤਰਜੋ ਆਈ। ਗਯੋ ਗੁਰੂ ਢਿਗ ਲੇ ਮਿਠਿਆਈ।ਹਾਥ ਜੋਰਿ ਬੰਦਨ ਚਹਿ ਕਰਜੋ। ਰਾਮਦਾਸੁ ਸਤਿਗੁਰੂ ਨਿਹਰਜੋ ॥ ੧੫ ॥ ਇਕ ਤੌ ਲਖਜੋ ਬਡੋ ਇਹੁ ਭ੍ਰਾਤਾ। ਕਰਮੁ ਕਰਤਿ ਸੁਭ, ਦੁਤੀਏ ਜਾਤਾ। ਤ੍ਰਿਤੀਏ ਭਾਏ ਕੋ ਸੁਤ ਆਹਿ। ਹਮ ਢਿਗ ਆਯਹੁ ਚਾਹ ਉਮਾਹਿ ॥੧੬॥ ਯਾਂਤੇ ਤਿਹ ਕੇ ਕਰ ਨਿਰਵਾਰੇ[2]। ਆਪ ਚਰਨ ਪਰ ਬੰਦਨ ਧਾਰੇ। ਇਮਿ ਬਿਲੋਕ ਕੈ ਨੰਮ੍ਰਿ ਅਗਾਰੀ। ਬਿਸਮੈ ਹੋਇ ਕਹਤਿ ਸੰਹਾਰੀ॥ ੧੭ ॥ 'ਅਸਮੰਜਸੁ ਨਹਿੰ ਕਰਹੁ ਗੁਸਾਈਂ। ਅਬਿ ਤੁਮ ਕੋ ਹਮ ਲਖਹਿੰ ਨ ਭ੍ਰਾਈ। ਸਤਿਗੁਰ ਅਮਰਦਾਸੁ ਕਰਿ ਸੰਗ। ਜਗ ਗੁਰ ਬਨਿ ਪਦ ਲਹਜੋ ਉਤੰਗ ॥ ੧੮ ॥ ਮਾਨਨੀਯ ਭੇ ਨਰਨ ਹਜ਼ਾਰਨਿ। ਸਰਬ ਸ਼ਕਤਿ ਯੁਤਿ ਕਰਤਿ ਉਧਾਰਨ।ਹਮ ਸੰਸਾਰੀ ਪਚੀ ਕੁਟੰਬ[3]। ਕਬਹੁੰ ਨ ਲੇਂ ਹਰਿ ਨਾਮ ਅਲੰਬ' ॥੧੯॥ਪੁਨ ਸ਼੍ਰੀ ਰਾਮਦਾਸ ਜੀ ਕਹੈਂ।'ਬਡੇ ਭ੍ਰਾਤ ਕੋ ਪਦ ਤੁਮ ਅਹੈ। ਅਰੁ ਪਿਤ ਬਡੇ ਭ੍ਰਾਤ ਕੋ[4]ਨੰਦਨ।ਯਾਂ ਤੇ ਉਚਿਤ ਹਮਹੁ ਕੋ ਬੰਦਨ'॥੨੦॥ ਇਮ ਦੁਇ ਦਿਸ਼ ਤੇ ਕਹਿ ਤਿਹ ਸਮੋ। ਕਰੀ ਸ ਪ੍ਰੀਤਿ ਪਰਸਪਰ ਨਮੋ। ਬੈਠੇ ਕੁਸ਼ਲ ਪ੍ਰਸ਼ਨ ਕਰਿ ਆਛੇ।ਦੇਖਿ ਮਿਠਾਈ ਦਿਸ਼ ਗੁਰ ਪਾਛੇ॥੨੧॥'ਕਾਰਨ ਕਵਨ ਆਪ ਆਗਵਨੂ? । ਤਜਿਕੈ ਕ੍ਰਿੱਤਿ ਸਕਲ ਨਿਜ ਭਵਨੂ'। ਤਬਿ ਕਰ ਜੋਰਿ ਕਹਤਿ ਸੰਹਾਰੀ। 'ਤੁਮ ਸੋਢੀ ਕੁਲ ਮਹਿੰ ਉਜਿਆਰੀ॥੨੨॥ਜਗ ਮਹਿੰ ਪ੍ਰਗਟ ਭਈ ਬਡਿਆਈ। ਸੋ ਮੈਂ ਕਹਿੰ ਲਗ ਕਹੌਂ ਸੁਨਾਈ। ਅਬਿ ਤੁਮਰੇ ਭਤੀਜਕੋ ਬਨਾਹੂ।ਕਰਨ ਅਛੇਰੋ ਮੈਂ ਚਿਤ ਚਾਹੂ॥੨੩॥ਸੋ ਆਛੇ ਤੁਮ ਬਿਨ ਨਹਿੰ ਬਨੈ।ਇਮ ਆਯਹੁ ਮੈਂ ਠਟਿ ਕਰਿ ਮਨੈ।ਸਭਿ ਮਹਿੰ ਆਪ ਹੋਇ ਸਿਰਮੌਰ। ਕਰਹੁ ਬਨਾਹੁ ਚਲਿਕੈ ਤਿਸ ਠੌਰ' ॥ ੨੪ ॥ ਸੁਨਿ ਸ਼੍ਰੀ ਰਾਮਦਾਸੁ ਸਨਮਾਨਾ। ਛੇਰੋ ਦਿਯ ਕਰਾਇ ਸ਼ੁਭ ਥਾਨਾ। ਖਾਨ ਪਾਨ ਕੀ ਸੁਧਿ ਸਭਿ ਲੀਨਸਿ। ਨਿਸ ਸੁਪਤਨ ਹਿਤ ਸਿਹਜਾ ਦੀਨਸਿ ॥੨੫॥ ਸਤਿਗੁਰ ਰਿਦੈ ਬ੍ਰਿਤੰਤੁ ਬਿਚਾਰਾ।–ਤਿਹ ਠਾਂ ਜਾਨਿ ਨ ਬਨੈ ਹਮਾਰਾ। ਅਨਗਨ ਸੰਗਤਿ

[1]ਸ਼੍ਰੀ ਗੁਰੂ ਰਾਮਦਾਸ ਜੀ ਦਾ ਤਾਏ ਦਾ ਪੁਤ੍ਰ। [2]ਉਤਸਾਹ ਚਾਹ ਕੇ। [3]ਹੱਥ ਪਰੇ ਕੀਤੇ। [4]ਕੁਟੰਬ ਵਿਚ ਖੱਚਤ। [5]ਪਿਤਾ ਜੀ ਦੇ ਵੱਡੇ ਭਰਾ (ਤਾਏ ਜੀ) ਦੇ।

ਨਿਤਿਪ੍ਰਤਿ ਆਵੈ। ਅਚਹਿ ਦੇਗ, ਰਹਿ, ਬਹੁਰ ਸਿਧਾਵੈ–॥ ੨੬ ॥ ਇਮਿ ਚਿਤਵਤਿ ਸਤਿਗੁਰ ਨਿਸ਼ ਸੋਏ। ਜਾਗੇ ਬਹੁਰ ਪ੍ਰਾਤਿ ਜਬਿ ਹੋਏ। ਆਦਿ ਸ਼ਨਾਨਕ੍ਰਿਆ ਕਰਿ ਸਾਰੀ।ਬੈਠਜੋਗੁਰ ਢਿਗ ਆਨਿ ਸੰਹਾਰੀ॥੨੭॥ਹਾਥ ਜੋਰ ਕਰਿ ਕੀਨਸਿ ਬਿਨਤੀ। 'ਹੁਜੋ ਤਮਾਰ ਆਪ ਤਜਿ ਗਿਨਤੀ। ਇਸ ਹਿਤ ਕਰਿ ਨਹਿੰ ਅਪਰ ਪਠਾਵਾ। ਬਹੁ ਕਾਰਜ ਤਜਿ ਕਰਿ ਮੈਂ ਆਵਾ॥੨੮॥ ਯਾਂ ਤੇ ਮੋਰੋ ਪ੍ਰੇਮ ਬਿਚਾਰੋ। ਕਰਹੁ ਭਤੀਜੋ ਕੋ ਇਹੁ ਪਸਾਰੋ। ਤੁਮਰੇ ਚਰਨ ਪਰਹਿੰ ਘਰ ਮੇਰੇ। ਬਡਿਆਈ ਜਗ ਹੋਇ ਬਡੇਰੇ॥੨੯॥ਸਭਿ ਬਿਧਿ ਕਾਰਜ ਸਰਹਿ ਹਮਾਰੋ। ਦਰਸ਼ਨ ਮੰਗਲ ਰੂਪ ਤੁਮਾਰੋ। ਹੋਹਿ ਨ ਬਿਘਨ, ਬਨਹੁੰ ਰਖਵਾਰੋ।ਮਮ ਸੁਤ ਨਿਜ ਸੁਤ ਸਮ ਨਿਰਧਾਰੋ' ॥੩੦॥ਸੁਨੇ ਕ੍ਰਾਤ ਕੇ ਬਾਕ ਕ੍ਰਿਪਾਲਾ। ਭਰੇ ਸਨੇਹ ਅਛੇਹ ਬਿਸਾਲਾ। ਤਿਹ ਸਨਮਾਨ ਰਾਖਿਬੇ ਹੇਤਾ। ਮ੍ਰਿਦੁਲ ਕਹਨੋ ਸੋਢੀ ਕੁਲਕੇਤਾ ॥੩੧॥ 'ਜਥਾ ਜੋਗ ਤੁਮ ਭਾਖਤਿ ਭ੍ਰਾਤਾ। ਭਯੋ ਸੁਨਹੁੰ ਹਮਰੋ ਬਿਰਤਾਂਤਾ। ਦੇਸ਼ ਬਿਦੇਸ਼ਨਿ ਸੰਗਤਿ ਆਵਹਿ। ਨਿਤ ਪ੍ਰਤਿ ਨਈ ਦਰਸ ਕਰਿ ਜਾਵਹਿ॥੩੨॥ਗੁਰ ਸਿੱਖਨ ਕੋ ਹੁਇ ਅਪਮਾਨਾ। ਇਤੀ ਨ ਮੋ ਮਹਿੰ ਸ਼ਕਤਿ ਮਹਾਨਾਂ। ਸਤਿਗੁਰ ਪਗ ਪੰਕਜ ਕੇ ਪ੍ਰੇਮੀ। ਜਿਨ ਕੋ ਦਰਸ਼ਨ ਨਿਤ ਸੁਖ ਛੇਮੀ[1] ॥੩੩॥ ਬਰ ਅਰੁ ਸ੍ਰਾਪ ਸਫਲ ਜਿਨ ਕੇਰੇ। ਤਿਨਹੁੰ ਪ੍ਰਸੰਨ ਕਰਨ ਇਛ ਮੇਰੇ। ਭੱਲਨ ਕੁਲ ਭੂਖਨ ਕੇ ਦਾਸ[2]। ਤਿਨ ਔਘੋ ਕਬਿ ਹੁਇ ਨ ਨਿਰਾਸੁ ॥੩੪॥ ਗਏ ਸੌਂਪ ਗੁਰ ਸੰਗਤਿ ਸਾਰੀ। ਗਮਨਹਿੰ ਅਬਿ,ਅਨਬਨੀ ਬਿਚਾਰੀ।ਭੀਰ ਹਜ਼ਾਰਹੁੰ ਨਰ ਕੀ ਰਹੈ। ਸਭਿਕੋ ਖਰਚ ਕਹਾਂ ਨਿਰਬਹੈਂ ॥੩੫॥ ਜਬਿ ਬਰਾਤ ਪਹੁੰਚੇ ਤਹਿੰ ਜਾਇ। ਸੰਗਤਿ ਮੇਲ ਹੋਹਿ ਸਮੁਦਾਇ।ਕਿਮਿ ਸਮਧੀ[3]ਸਭਿ ਕਰਹਿੰ ਸੰਭਾਰੀ।.ਇੱਤਮਾਦਿਕ ਲਿਹੁ ਹੋਤ ਬਿਚਾਰੀ' ॥੩੬॥ ਜਥਾ ਜੋਗ ਸੁਨਿ ਬਚ ਸੰਹਾਰੀ। ਬਿਨੈ ਸਨੀ[4] ਪੁਨ ਗਿਰਾ ਉਚਾਰੀ।'ਉਚਿਤ ਆਪ ਸਭਿ ਮੋਹਿ ਸੁਨਾਈ। ਅਬਿਭੀ ਸੰਗਤਿ ਹੈ ਸਮੁਦਾਈ ॥੩੭॥ ਅਨਗਨ ਆਇ ਭੀਰ ਬਡ ਹੋਈ। ਪੁਨ ਗ੍ਰਾਮਨਿ ਕੇ ਸਿਖ ਸਭਿ ਕੋਈ। ਤਹਾਂ ਗਏ ਸਮਧੀ ਹਠਿ ਧਰੈਂ। ਭੋਜਨ ਸਭਿ ਕੋ ਨਿਜ ਘਰ ਕਰੈਂ॥੩੮॥ ਸ਼ਕਤਿ ਨ ਏਤੀ,ਹੁਹਿੰ ਕਰਜ਼ਾਈ[5]। ਹੈ ਅਨਬਨ ਮੈਂ ਭੀ ਲਖਿ ਪਾਈ।ਤਊ ਆਪ ਮਮ ਆਵਨ ਜਾਨਹੁ। ਕਰਹੁ ਸਫਲ ਬਿਨਤੀ ਇਮ*

[1]ਕੱਲਜਾਨ ਕਰਨ ਵਾਲਾ ਹੈ। [2]ਭਾਵ ਸ਼੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਸਿੱਖ ਹਨ। [3]ਕੁੜਮ। [4]ਬੇਨਤੀ ਵਾਲੀ। [5]ਕਰਜ਼ਾਈ ਹੋ ਜਾਣਗੇ (ਕੁੜਮ)। *ਪਾਃ–ਕਰਿ ਜਾਈ।

ਮਾਨਹੁ॥੩੯॥ ਅਪਨੇ ਪੁੱਤ੍ਰ ਪਠਹੁ ਮਮ ਸੰਗ।ਹੋਵਹਿ ਸ਼ੁਭ ਕਾਰਜ ਸਰਬੰਗ। ਮਮ ਅਰਜ਼ੀ ਤੁਮ ਮਰਜ਼ੀ ਅੰਤਰ।ਰਾਵਰਿ ਗਰਜ਼ੀ'ਰਹੌਂ ਨਿਰੰਤਰ'॥੪੦॥ ਸੁਨਿ ਸ਼੍ਰੀ ਰਾਮਦਾਸ ਸੁਖਰਾਸੀ। ਪ੍ਰਿਥੀਆ ਪੁੱਤ੍ਰ ਬੁਲਾਇਵ ਪਾਸੀ। ਨਿਜ ਬੰਧੁਨਿ ਕੀ ਰੀਤਿ ਸੁਨਾਈ।'ਸ਼ਾਦੀ ਬਿਖੈ ਮਿਲਹਿੰ ਸਮੁਦਾਈ॥੪੧॥ਹਮਰੇ ਤਾਊ ਕੋ ਇਹੁ ਨੰਦਨ। ਬਡੋ ਸਥਾਨ ਉਚਿਤ ਹੈ ਬੰਦਨ। ਸੁਤ ਕੋ ਬਜਾਹੁ ਰਚਨੋ, ਚਲਿ ਆਇਵ। ਤੁਝ ਕੋ ਉਚਿਤ ਸੰਗ ਇਹੁ ਜਾਇਵ॥੪੨॥ ਸੋਢੀ ਕੁਲ ਸਭਿ ਬੰਧੁ ਹਮਾਰੇ। ਮਿਲਹੁ ਤਹਾਂ ਜੋ ਜੋ ਹਿਤੁ ਧਾਰੇ। ਕੇਤਿਕ ਦਿਵਸ ਰਹੋ ਲਵਪੁਰਿ ਮੈਂ। ਆਵਹੁ ਪੁਨ ਇੱਛਾ ਜਬਿ ਉਰ ਮੈਂ॥੪੩॥ਅਪਨੀ ਧਰਮ-ਸਾਲ ਸੁਧਿ ਲੈਹੁ। ਜਥਾ ਜੋਗ ਸਭਿਹਿਨਿ ਕਹੁ ਦੇਹੁ'।ਪਿਤ ਤੇ ਸੁਨਿ ਪ੍ਰਥੀਏ ਮਨ ਜਾਨੀ। ਬਿਛੁਰਨਿ ਇਨ ਤੇ ਨੀਕ ਨ ਮਾਨੀ॥੪੪॥–ਰਹੇ ਸਮੀਪ ਪ੍ਰੇਮ ਬਿਰਧਾਵੈ। ਦੂਰ ਬਸੌਂ ਕਬਿਹੂੰ ਚਿਤ ਆਵੈ। ਰਹੈ ਸਹੋਦਰ ਪਿਤ ਕੇ ਪਾਸ।ਸੰਗਤਿ ਕੇ ਨਿਤ ਨਏਹੁਲਾਸ॥੪੫॥ਦਰਬ ਸੰਭਾਰਨਿਮੈਂਸਭਿਕਰਿਹੌਂ। ਕਿਤਿਕ ਪ੍ਰਿਥਕ ਕਰਿ[2] ਨਿਜ ਘਰ ਧਰਿਹੌਂ। ਅਬਿ ਲਗਿ ਮੈਂ ਮਾਲਕ ਸਭਿ ਭੇਟਨਿ[3]।ਆਵਹਿੰ ਨਿਤ ਸੋ ਕਰਹੁੰ ਸਮੇਟਨਿ–॥੪੬॥ਬਡੇ ਥਾਨ ਸੁਨਿ ਸੀਸ ਨਿਵਾਯਹੁ[4]। 'ਚਿਰ ਜੀਵਹੁ' ਆਸ਼ਿਖ ਕੋ ਪਾਯਹੁ। ਕਿਤਿਕ ਕਾਲ ਹੁਇ ਮੌਨ ਬਿਚਾਰੈ।–ਮਮ ਪਾਛੈ ਸਭਿ ਭ੍ਰਾਤ ਸੰਭਾਰੈ॥੪੭॥ਸਰਬ ਕਾਰ ਕੀ ਸੁਧਿ ਕੋ ਪਾਵਹਿ। ਸੰਚਹਿ ਦਰਬ ਪਿਤਾ ਮਨ ਭਾਵਹਿ।ਬਹੁਰੋ ਮੈਂ ਪਰ ਜਾਉਂ ਪਿਛਾਰੀ[5]।ਲਘੁ ਭ੍ਰਾਤਾ ਹੁਇ ਜਾਹਿ ਅਗਾਰੀ॥੪੮॥ ਧਨ ਗੁਰਤਾ ਆਦਿਕ ਮਹਿ ਸਾਰੇ।ਹੈ ਸੰਸਧ ਕੋ ਲਿਯ ਨ ਸੰਭਾਰੇ। ਗੁਰ ਘਰ ਮਹਿ ਨਿਸ਼ਚੈ ਨਹਿ ਕੋਈ।ਲੇਤਿ ਅਪਰ ਅਧਿਕਾਰ ਨ ਜੋਈ[6]॥੪੯॥ਸੇਵਾ ਹੇਰਤਿ ਹੋਹਿ ਪ੍ਰਸੰਨ। ਨਿਜ ਅਸਥਾਨ ਬਿਠਾਵਹਿ ਅੰਨ–।ਇੱਤਮਾਦਿਕ ਉਰ ਤਰਕ ਬਿਚਰਿਕੈ। ਸਗਰੀ ਜੁਗਤਾਜੁਗਤਿ[7]ਨਿਹਰਿਕੈ॥੫੦॥ ਗ੍ਰੀਵ ਨੀਵ ਕਰਿ ਰਹਨੋ ਬਿਚਾਰਤਿ। ਪੁਨ ਸ਼੍ਰੀ ਗੁਰ ਪਿਤ ਸੰਗਿ ਉਚਾਰਤਿ। 'ਆਪ ਬਿਲੋਕਤਿ ਹੋ ਸਭਿ ਸਮੈ। ਰਹਤਿ ਕਾਜ਼ ਜਿਸ ਬਿਧਿ ਕੇ ਹਮੈ॥ ੫੧ ॥ ਦੇਨਿ ਲੇਨਿ ਨਿਤਿ ਹੋਤਿ ਪ੍ਰਚਾਰਨਿ। ਇਕ ਆਵਤਿ ਇਕ ਕਰਤਿ ਪਧਾਰਨ। ਖਰਚ ਦੇਗ ਕੋ ਸਦਾ

---

[1]ਚਾਹਵਾਨ। [2]ਵੱਖਰਾ ਕਰਕੇ। [3]ਸਾਰੀਆਂ ਭੇਟਾਂ ਦਾ। [4](ਪ੍ਰਥੀਏ ਨੇ ਸੰਹਾਰੀ ਜੀ ਨੂੰ) ਸੀਸ ਨਿਵਾਕੇ (ਮੱਥਾ ਟੇਕਿਆ)। [5]ਪਿੱਛੇ ਪੈ ਜਾਵਾਂਗਾ। [6]ਜਿਸਦਾ ਅਧਿਕਾਰ ਵੀ ਨਹੀਂ ਹੁੰਦਾ। [7]ਯੋਗ ਅਯੋਗ। ਫਾਜਬ ਨਾਫਾਜਬ [ਯੁਕ੍ਤਿ ਅਯੁਕ੍ਤਿ](ਅ) ਯੁਕਤੀ ਸਹਤ, ਫਾਜਬ,[ਸੰਸ; ਯੁਕ੍ਤਿਯੁਕ੍ਤ]।

ਸੰਭਾਰਤਿ। ਲੇ ਕਰਿ ਅੰਨ ਰਾਸ* ਕੋ ਡਾਰਤਿ ॥ ੫੨ ॥ ਕਿਸ ਛਿਨ ਮਮ ਅਵਕਾਸ਼[1] ਨ ਜਾਨੋ। ਕੈਸੇ ਬਨਹਿ ਤਹਾਂ ਮਮ ਜਾਨੋ?'। ਸਤਿਗੁਰ ਕਹਜੋ 'ਸੰਭਾਰਹਿ ਔਰ।ਤੁਮ ਕੋ ਉਚਿਤ ਗਮਨ ਤਿਸ ਠੌਰ' ॥੫੩॥ 'ਪਿਤੁ ਜੀ! ਤੁਮ ਹੋ ਵੇਪਰਵਾਹੁ। ਹਾਨ ਨ ਲਾਭ ਲਖਹੁ ਮਨ ਮਾਂਹੁ। ਮੁਝ ਤੇ ਜਾਯੋ ਜਾਇ ਨ ਤਹਾਂ।ਨਿਤਿ ਮਗ ਤਾਮਸ[2]† ਹੋਵਤਿ ਮਹਾਂ ॥੫੪॥ ਮਹਾਂ ਕੁਲਾਹਲ ਬੀਚ ਬਰਾਤ। ਮੋਹਿ ਸੁਹਾਇ ਨ ਰਹਿ ਚਿਤ ਸ਼ਾਂਤਿ'। ਪ੍ਰਿਥਕ ਸੁ ਪ੍ਰਿਥੀਆ ਪ੍ਰਿਥਮ ਸੁਨਾਈ[3]। ਨਹਿੰ ਮਾਨਜੋ ਪਿਤ ਬਾਕ ਟਲਾਈ ॥ ੫੫ ॥ ਸੁਤ ਚਿਤ ਕੀ ਸਭਿ ਜਾਨਿ ਖੁਟਾਈ। ਹੋਏ ਤੁਸ਼ਨਿ ਗੁਰੁ ਗੋਸਾਈਂ। ਪੁਨ ਲਘੁ ਨੰਦਨ ਤੀਰ ਹਕਾਰੇ। ਪਰਖਤਿ:ਕੋ[4] ਆਇਸੁ ਅਨੁਸਾਰੇ ॥੫੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ' ਸੰਹਾਰੀ' ਪ੍ਰਸੰਗ ਬਰਨਨੰ ਨਾਮ ਪੰਚਦਸ਼ਮੋ ਅੰਸੁ ॥ ੧੫ ॥

੧੬. [ਸ਼੍ਰੀ ਅਰਜਨ ਦੇਵ ਜੀ ਤਾਏ ਸੰਹਾਰੀ ਜੀ ਨਾਲ ਲਾਹੌਰ ਗਏ]।

ਦੋਹਰਾ ॥ ਦੋਨਹੁੰ ਪੁੱਤ੍ਰ ਸਮੀਪ ਪਿਤ ਆਨਿ ਬੰਦਨਾ ਕੀਨਿ।ਸੰਹਾਰੀ ਕੋ ਨਮੋ ਕਿਯ ਤਿਨ ਪਿਖਿ ਆਸ਼ਿਖ ਦੀਨ॥੧॥ਚੌਪਈ॥ਮਹਾਂਦੇਵ ਕੇ ਸੰਗ ਉਚਾਰਾ। 'ਜਾਹੁ ਬਜਾਹੁ ਪਿਖਿ ਭ੍ਰਾਤ ਤੁਮਾਰਾ। ਲਵਪੁਰਿ ਮਹਿੰ ਇਸਕੇ ਸੰਗ ਜਾਇ। ਮਿਲੋ ਤਹਾਂ ਬੰਧੁ ਸਮੁਦਾਇ'॥੨॥ਸੁਨਿ ਕਰਿ ਬੋਲਜੋ ਮਸਤ ਸੁਭਾਊ।'ਕੋ[5]ਬੰਧੁ ਕਿਸ ਕੋ?ਕਿਤ ਜਾਊਂ?। ਨਹਿੰ ਮੇਰੀ ਕਿਸ ਸਾਥ ਚਿਨਾਰੀ॥ ਨਹਿੰ ਚਾਹੌਂ ਮੈਂ ਕਰਨ ਅਗਾਰੀ॥੩॥ਕਮਾ ਸਨਬੰਧੁਨਿ ਕੀ[6]ਗਤਿ ਅਹੈ?। ਅਪਨੋ ਹਿਤ ਸਭਿ ਹੇਰਤਿ ਰਹੈਂ। ਦਰਬ ਹੀਨ ਪਿਖਿ ਹੋਹਿੰ ਨ ਨੇਰੇ। ਧਨੀ ਪੁਰਸ਼ ਕੇ ਬਨਹਿੰ ਘਨੇਰੇ॥੪॥ਮੋ ਤੇ ਨਹਿੰ ਭਹਿੰ ਜਾਯਹੁ ਜਾਇ। ਆਵਨ ਜਾਵਨ ਸ਼੍ਰਮ ਕੋ ਪਾਇ' ।ਇਮ ਕਹਿ ਮੌਨ ਰਹਜੋ ਤਿਸ ਕਾਲ। ਜੁਗਮ ਪੁੱਤ੍ਰ ਇਮ ਹੇਰਿ ਕ੍ਰਿਪਾਲ॥੫॥ –ਨਹਿੰ ਆਗਯਾ ਕੋ ਮਾਨਹਿੰ ਮੇਰੀ। ਜਾਨਤਿ ਅਪੁਨੀ ਸੁਮਤਿ ਬਡੇਰੀ–। ਤਬਿ ਸ਼੍ਰੀ ਅਰਜਨ ਕੀ ਦਿਸ਼ ਦੇਖਾ।ਜਿਨ ਕੋ ਮ੍ਰਿਦੁਲ ਸੁਸ਼ੀਲ ਵਿਸ਼ੇਖਾ॥੬॥ ਪਿਤ ਕੇ ਸਨਮੁਖ ਪਿਖਹਿੰ ਨ ਸੋਇ। ਪ੍ਰਤਿ ਉੱਤਰ ਕਹਿਬੋ ਕਿਮਿ ਹੋਇ। ਕਰ ਜੋਰੇ ਥਿਰ ਨੈਮ੍ਰਿ ਅਗਾਰੀ।'ਸੁਤ ਅਰਜਨ! ਬਨਿ ਆਇਸੁ ਕਾਰੀ[7]॥੭॥ ਨਿਜ ਤਾਊ ਕੇ ਸੰਗ ਸਿਧਾਵਹੁ। ਭ੍ਰਾਤ ਬਜਾਹੁ ਮਹਿੰ ਮਿਲਿ ਹਰਖਾਵਹੁ। ਬੰਧੁਨਿ ਕੀ[8] ਪੰਕਤਿ ਮਹਿੰ ਜਾਇ।ਉਤਸਵ ਪਿਖਹੁ ਹੋਹਿ ਜਿਸ ਭਾਇ ॥੮॥

[1]ਵੇਹਲ। [2]ਧੋਂਡੇ ਵਿਚ ਗਰਮੀ। [3](ਇਹ ਗਲ ਜੋ) ਪ੍ਰਿਥੀਏ ਨੇ ਸੁਣਾਈ (ਉਸਦੇ ਮਨ ਦੇ ਗੁਰੂ ਰਜ਼ਾ ਤੋਂ) ਵਖਰੇ ਹੋਣ ਦੀ ਪਹਿਲੀ ਗਲ ਸੀ। [4]ਕੌਣ ਹੈ। [5]ਸਾਕਾਂਦੀ। [6]ਆਗਜ਼ਾਕਾਰ।

*ਪਾ:–ਰਸਦ। †ਪਾ:–ਮਗਤਾਸ਼੍ਰਮ।

ਏਕ ਮਾਸੁ ਤੌ ਇਨ ਸੰਗ ਰਹੋ।ਪੁਨ ਧੂਮਸਾਲ ਆਪਨੀ ਬਹੋ।ਸਭਿਬਿਵਹਾਰ ਬਿਲੋਕਿ ਚਲਾਵਹੁ।ਸਭਿ ਸੰਗਤਿ ਸਤਿਨਾਮੁ ਜਪਾਵਹੁ॥੯॥ ਜਬਿ ਹਮ ਤੁਮ ਕਹੁਬੋਲਿ ਪਠਾਵਹਿਂ।ਲਿਖਹਿਂ ਪੱਤ੍ਰਿਕਾ ਪ੍ਰੇਮ ਬਢਾਵਹਿਂ।ਤਬਿ ਹਮਰੀ ਦਿਸ਼ ਆਵਨਿ ਕਰੋ।ਨਾਂਹਿ ਤ ਤਾਵਦ[1] ਤਿਸ ਪੁਰਿ ਥਿਰੈ[2]’॥੧੦॥ ਪਿਤਾ ਗੁਰੂ ਤੇ ਸੁਨਿ ਕਰਿ ਮਾਨੇ। ਹਾਥ ਜੋਰ ਕਰਿ ਬਾਕ ਬਖਾਨੇ। ‘ਇਹ ਤੌ ਸੁਗਮ ਕਾਜ ਮਹਿਂ ਮੋਹਿ’। ਪਠਹੁ ਆਪ ਜਹਿਂ ਆਨੰਦ ਹੋਹਿ ॥੧੧॥ ਜਹਿਂ ਜਾਵਨ ਮਹਿਂ ਜੀਵਨ ਸੈਸੈ।ਤਹਿਂ ਆਇਸੁ ਮੁਝ ਦੇਹੁ ਨਿਸੈਸੈ।ਦੇਰ ਨ ਕਰੋਂ।ਪਿਤਾ ਜੀ ਉਹਾਂ। ਪ੍ਰਾਨ ਦੇਉਂ ਮੈਂ ਤੁਰਨ ਤਹਾਂ’॥੧੨॥ਕਹਿ ਸ਼੍ਰੀ ਅਰਜਨ ਸਰਲ ਸੁਭਾਊ।ਭਏ ਤਯਾਰ ਚਲਿਬੇ ਸੰਗ ਤਾਊ। ਜਨਨੀ ਭਾਨੀ ਢਿਗ ਤਬਿ ਗਏ। ਚਲਨ ਬ੍ਰਿਤਾਂਤ ਸਗਲ ਕਹਿ ਦਏ ॥੧੩॥ ਕਰਸੋ ਸਨੇਹ ਅੰਕ ਬੈਠਾਰੇ। ਮਸਤਕ ਸੂੰਘਤਿ ਭਾਗ ਉਦਾਰੇ।‘ਸੁਨਹੁ ਪੁੱਤ੍ਰ ਪਿਤੁ ਆਇਸੁ ਕਰੋ।ਇਸ ਮਹਿਂ ਨਿਜ ਹਿਤ ਨਿਤਿ ਅਨੁਸਰੋ ॥ ੧੪ ॥ ਨਾਂਹਿ ਤ ਗੁਰਤਾ ਘਰ ਤੇ ਜਾਵਹਿ। ਸੇਵਾ ਕਰਹਿ ਦਾਸ ਕੋ ਪਾਵਹਿ। ਪ੍ਰਿਥੀਏ ਕੋ ਸੁਭਾਉ ਅਹੰਕਾਰੀ। ਨਹੀਂ ਰਹਤਿ ਪਿਤ ਕੇ ਅਨੁਸਾਰੀ ॥੧੫॥ ਮਹਾਂਦੇਵ ਕੋ ਮਸਤ ਸੁਭਾਉ। ਹਾਨ ਲਾਭ ਕੋ ਲਖੈ ਨ ਕਾਊ। ਇਕ ਤੇਰੇ ਪਰ ਮੋਹਿ ਭਰੋਸਾ। ਗੁਰਤਾ ਲੈਂ, ਗੁਨ ਜੁਕਤਿ ਅਦੋਸ਼ਾ ! ॥੧੬॥ ਹੇ ਸੁਤ ! ਸ਼੍ਰੀ ਨਾਨਕ ਜੀ ਆਦਿ। ਦਈ ਦਾਸ ਕਹੁ ਕਿਯ ਅਹਿਲਾਦ। ਤਿਮ ਸ਼੍ਰੀ ਅੰਗਦ ਅਰੁ ਪਿਤ ਮੇਰੇ। ਦੀਤਿ ਭਏ ਪਿਖ ਸੇਵ ਘਨੇਰੇ ॥ ੧੭ ॥ ਤਿਨ ਕੇ ਸਮ ਤੁਮ ਘਾਲਹੁ ਘਾਲ। ਆਇਸੁ ਅਨੁਸਾਰੀ ਸਭੈ ਕਾਲ।ਨਹੀਂ ਗੁਰਨਿ ਕੈ ਮੋਹ ਕਦਾਈ। ਰੀਝਹਿਂ ਸੇਵਕ, ਦੇਂ ਬਡਿਆਈ ॥੧੮॥ ਇਸ ਚਿੰਤਾ ਮਹਿਂ ਚਿਤ ਨਿਤਿ ਮੋਰੋ। ਤੋ ਪਰ ਏਕ ਭਰੋਸਾ ਹੋਰੋਂ। ਰਹੀ ਸੁ ਪ੍ਰਿਥੀਏ ਕੋ ਸਮੁਝਾਇ। ਨਹਿਂ ਮਾਨਹਿ ਅਹੰਕਾਰ ਕਰਾਇ॥੧੯॥ਹਾਥਨਿ ਕੋ ਮੀਂਡਤ ਰਹਿ ਜੈਹੈ[3]। ਗੁਰਤਾ ਅਪਰ ਸੇਵ ਕਰਿ ਲੈ ਹੈ। ਮੈਂ ਤੁਮ ਆਸ਼ਿਖ ਕਰਵਿ ਉਚਾਰੀ।ਰਹੋ ਸਦਾ ਪਿਤ ਕੇ ਅਨੁਸਾਰੀ’ ॥ ੨੦ ॥ ਇਮ ਸਮੁਝਾਇ ਨੈਨ ਜਲ ਭਰੇ। ‘ਜਾਹੁ ਪੁੱਤ੍ਰ !’ ਆਇਸੁ ਅਸ ਕਰੋ।ਸਾਦਰ ਸੀਖ ਮਾਤ ਕੀ ਮਾਨੀ।ਸੀਸ ਨੰਮ੍ਰਿ ਕਰਿ ਬੰਦਨ ਠਾਨੀ॥੨੧॥ ਬਿਦਾ ਹੋਇ ਜਨਨੀ ਤੇ ਨਿਕਸੇ। ਕਮਲ ਪੱਤ੍ਰ ਸੇ ਲੋਚਨ ਬਿਕਸੇ। ਬਹੁਰ ਪਿਤਾ ਕੋ ਕਰਿਕੈ ਨਮੋ।ਤਾਊ ਸੰਗ ਚਲੇ ਤਿਹ ਸਮੋ॥੨੨॥ਦੋਨਹੁੰ ਭ੍ਰਾਤਨਿ*

[1]ਤਦ ਤਕ। [2]ਸੋਖੇ ਕੰਮ ਵਿੱਚ ਮੈਂਨੂੰ। [3]ਹੱਥ ਮਲਦਾ ਰਹਿ ਜਾਏਗਾ। *ਪਾ:—ਮਾਤੁਲ=ਮਾਮੇ।

ਕੋ ਕਰਿ ਬੰਦਨ। ਚਲੇ ਸਕਟ ਆਰੂਢਿ ਸੁਛੰਦਨ। ਸਭਿ ਮਗ ਸਨੈ ਸਨੈ ਕਰਿ ਛੋਰਾ।ਜਾਇ ਪ੍ਰਵੇਸ਼ੇ ਪੁਰੀ ਲਹੌਰਾ॥੨੩॥ਰਚਨੋ ਬਨਾਹੁ ਸੁਤ ਕੋ ਸੰਹਾਰੀ। ਸ਼੍ਰੀ ਅਰਜਨ ਮਿਲਿ ਨਰ ਕੁਲ ਸਾਰੀ[1]। ਜਥਾ ਜੋਗ ਸਭਿ ਕੋ ਹਰਖਾਯਹੁ। ਗਏ ਬਰਾਤ ਸੰਗ ਸੁਖ ਪਾਯਹੁ ॥੨੪॥ ਜਬਿ ਲਗ ਤਿਨ ਕੇ ਕਾਰਜ ਭਯੋ। ਤਬਿ ਲਗ ਬਾਸ ਤਿਨਹੁੰ ਕੇ ਕਯੋ। ਪੁਨ ਅਪੁਨੀ ਧੂਮਸਾਲਾ ਚਿਰੇ। ਸਭਿ ਸੰਗਤਿ ਸਿਖ ਆਨੰਦ ਭਰੇ॥੨੫॥ਕਰਤਿ ਪ੍ਰਤੀਖਨ ਪੱਤ੍ਰੀ ਪਿਤ ਕੀ। ਪਗ-ਪੰਕਜ ਮਹਿੰ ਪ੍ਰੀਤੀ ਚਿਤ ਕੀ।ਨਿਸਬਾਸੁਰਿ ਸਿੰਮ੍ਰਤ ਹੀ ਬੀਤੇ।ਸੁਜਸ ਉਚਾਰਤਿ ਸੰਗਤ ਬੀਤੇ[2]॥੨੬॥ਪ੍ਰੇਮ ਪ੍ਰਵਾਹ ਵਰਧਤੋ ਜਾਇ। ਦਰਸ਼ਨ ਕਰਿਬੇ ਕੋ ਅਕਲਾਇੰ।ਖਾਨ ਪਾਨ ਸੁਖ ਸੋਵਨ ਕਰਿਬੋ। ਸਨੈ ਸਨੈ ਇਨਕੋ* ਪਰਹਰਿਬੋ[3]॥੨੭॥ ਸਤਿਗੁਰ ਪਿਤਾ ਸੁਸ਼ੀਲ ਬਿਸਾਲ। ਕਰਹਿੰ ਸਰਾਹਨ ਸਭਿ ਹੀ ਕਾਲ। ਬੀਤ ਗਏ ਇਮ ਕਿਤਿਕ ਮਹੀਨੇ। ਕਰਤਿ ਪ੍ਰਤੀਖਨ ਪ੍ਰੇਮ ਪ੍ਰਬੀਨੇ॥੨੮॥ਰਾਮਦਾਸ ਸ਼੍ਰੀ ਸਤਿਗੁਰ ਪਿਤਾ।ਇਨਹੁੰ ਨ ਸਿਮਰਨੋ ਪਰਖਨ ਹਿਤਾ। ਪ੍ਰਿਥੀਆ ਰਹੈ ਪਾਸ ਨਿਸ ਦਿਨ ਮੈਂ। ਜਾਨਹਿ ਬਡੋ ਆਪ ਕੋ ਮਨ ਮੈਂ॥੨੯॥–ਪਿਤ ਪਾਛੈ ਮੈਂ ਲੈ ਗੁਰਗਾਦੀ। ਕਰੌਂ ਸਦਾ ਮਨਭਾਵਤਿ ਸ਼ਾਦੀ। ਹਮਰੇ ਘਰ ਮਹਿੰ ਸਭਿ ਬਡਿਆਈ।ਲੋਕ ਹਜ਼ਾਰਹੁੰ ਪਰਤੇ ਪਾਈ[4]–॥੩੦॥ ਦਰਬ ਛੁਪਾਵਤਿ ਨਿਤਪ੍ਰਤਿ ਨਜ਼ਾਰੇ[5]। ਸਰਬ ਰੀਤਿ ਤੇ ਉਰ ਹੈਕਾਰੇ। ਕੋ ਕੋ ਮਾਨਹਿੰ[6] ਪਿਤ ਕੀ ਬਾਤ।ਨਾਂਹਿ ਤ ਉੱਤਰ ਦੇਤਿ ਰਿਸਾਤਿ॥੩੧॥ ਹੋਇ ਸੁਤੰਤ੍ਰ ਕਰਹਿ ਬਿਵਹਾਰ। ਬਹੁਤ ਲੋਕ ਜਿਸ ਕਰਤਿ† ਜੁਹਾਰੁ[7]। ਜਿਤੇ ਮਸੰਦ ਗੁਰੂ ਅਗੁਵਾਈ।ਸਭਿ ਪ੍ਰਿਥੀਏ ਅਨੁਸਾਰ ਰਹਾਈ॥੩੨॥ਕਿਤੇਮਸੰਦ ਆਪਹੀ ਕਰੈਂ। ਸੈਗਤਿ ਤੇ ਆਨਹਿ ਧਨ ਧਰੈਂ। ਸਤਿਗੁਰ ਅਤਿ ਸੁਸ਼ੀਲ ਜਨ ਓਟਾ[8]।ਪ੍ਰਿਥੀਏ ਕੋ ਸੁਭਾਉ ਲਖਿਖੋਟਾ॥੩੩॥ਨਹੀਂ ਹਟਾਵਹਿੰਭੁਸ਼ਕਿ ਰਹੈਂ।ਸ਼੍ਰੀ ਮੁਖ ਤੇ ਸ਼ੁਭ ਨਹਿ ਤਿਸ ਕਹੈਂ।ਗੁਰਤਾ ਉਚਿਤ ਪਛਾਨਹਿੰਨਾਂਹੀ –ਜਲ ਸਮ ਟਿਕਹਿ ਨੈਮ੍ਰਿ ਥਲ ਮਾਂਹੀ[9]॥੩੪॥ਇਸ ਕੇ ਉਰ ਹੈਕਾਰਥਡੋਰ[10]। ਜਿਮੁ ਟਿੱਬਾ ਕਿਤਿ ਹੋਤਿ ਉਚੇਰਾ–। ਯਾਂਤੇ ਤਿਸੁ ਤੇ ਰਹੈਂ ਉਦਾਸਿ। ਗੁਰਮਹਿਮਾ ਨ ਲਖੈ ਰਹਿ ਪਾਸ ॥ ੩੫ ॥ ਜਿਮੁ ਛੀਰਥ ਕੋ ਨਿਕਟਿ ਰਹੀਛਾ।

[1]ਸਾਰੀ ਕੁਲ ਦੇ ਆਦਮੀਆਂ ਨੂੰ। [2]ਸੰਗਤ ਵਿਚ ਬੈਠਕੇ। [3]ਛੁੱਟ ਗਿਆ। [4]ਚਰਨੀ ਪੈਂਦੇ ਹਨ। [5]ਅੱਡਰਾ। [6]ਕੋਈ ਕੋਈ ਕਲਲ ਮੰਨ ਲੈਂਦਾ ਹੈ। [7]ਕਮਸ਼ਕਾਰ। [8]ਦਯਾ ਦੀ ਓਟ। [9](ਜੈਸੇ ਕੁਦਰਤਾਈ ਕਿ) ਜਲ ਢਾਂਗ ਨੀਵੇਂ ਥਾਂ ਫਿਰਦੀ ਹੈ। *ਪਾ:–ਇਨਕੋਰ। †ਪਾ: -ਕਿਮਹਿੰ।

'ਹਮ ਤੇ ਮਹਿਮਾ' ਕਹਿ ਗਰਬੈਤਾ[1]। ਤਿਮਿ ਪ੍ਰਿਥੀਏ ਮਨੁ ਮਾਨ ਘਨੇਰਾ। ਨਹੀਂ ਨੰਮ੍ਰਤਾ ਕੋ ਕਰਿ ਨੇਰਾ[2] ॥੩੬॥ ਮਹਾਂਦੇਵ ਕੋ ਮਸਤ ਸੁਭਾਊ। ਰਹੈ ਮੌਨ ਧਰਿ ਕਹੈ ਨ ਕਾਊ। ਕਬਿ ਕਬਿ ਗੁਰ ਸਮੀਪ ਚਲਿ ਆਵਹਿ। ਅਪਰ ਥਾਨ ਹੀ ਦਿਵਸੁ ਬਤਾਵੈ ॥ ੩੭ ॥ ਰਾਮਦਾਸ ਸਤਿਗੁਰੂ ਪ੍ਰਬੀਨੇ। ਪਰਖਨ ਕੀਨ ਸੁ ਨੰਦਨ ਤੀਨੇ। ਸ਼੍ਰੀ ਅਰਜਨ ਲਵਪੁਰਿ ਮੈਂ ਰਹੈਂ। ਕਬਿ ਨ ਸੰਦੇਸੋ ਲਿਖਿ ਪਠ ਕਹੇਂ*॥੩੮॥ਤਿਨ ਕੇ ਉਰ ਨਿਤ ਪ੍ਰੇਮ ਪ੍ਰਵਾਹੂ। ਬਧਤਿ ਜਥਾ ਨਦਿ ਪਾਵਸ ਮਾਂਹੂ[3]। ਸਿਮਰਹਿ ਸਾਸਿ ਸਾਸਿ ਪਿਤ ਗੁਰ ਕੋ।–ਕਬਿ ਦਰ-ਸ਼ਨ ਦੈ ਕਰਿਂ[4] ਸੁਖ ਉਰ ਕੋ–॥੩੯॥ਰਾਗਨ ਬਿਖੈ ਸ਼ਬਦ ਕੋ ਗਾਵੈਂ। ਮਹਾਂ ਪ੍ਰੀਤਿ ਤੇ ਚਿਤ ਉਮਗਾਵੈਂ। ਲੋਚਨ ਭਰੈ ਨੀਰ ਝਲਕਾਵੈਂ। ਹੋਤਿ ਰੁਮੰਚ ਮਹਾਂ ਅਕੁਲਾਵੈਂ॥੪੦॥ ਬਿਰਹਿ ਪੀਰ ਤੇ ਪੀਰੋ ਰੰਗੁ। ਦੁਰਬਲ ਹੋਏ ਸਗਰੇ ਅੰਗੁ।–ਮੋਹਿ ਬਿਸਾਰਜੋ ਸਤਿਗੁਰ ਸ੍ਵਾਮੀ। ਯਾਦ ਨ ਕੀਨਸਿ ਅੰਤਰਜਾਮੀ ॥੪੧॥ਜਾਉਂ ਆਪ ਤੇ[5] ਸ਼ਕਤਿ ਨ ਐਸੇ। ਪਿਤ ਕੇ ਬਾਕ ਨ ਉਲੰਘਵ ਕੈਸੇ। 'ਹਮਰੇ ਕਹੈ ਆਵਨੋ ਇਤੇ'[6]–। ਤਿਸੀ ਬਚਨ ਕੋ ਪੁਨ ਪੁਨ ਚਿਤੈਂ॥੪੨॥ ਜਥਾ ਪਿੰਜਰੇ ਪੰਖੀ ਪਾਯੋ। ਤਿਮ ਆਇਸੁ ਮਹਿ ਵਸ ਨਹਿਂ ਆਯੋ[7]। ਦੀਰਘ ਸ੍ਵਾਸ ਲੈਤਿ ਬਹੁ ਬਾਰੇ।–ਮੋਕਹੁ ਕਰਜੋ ਸਦਨ†ਤੇ ਨਜਾਰੇ–॥ ੪੩ ॥ ਕਬਿ ਗਾਵਤਿ ਗਦ ਗਦ ਸੁਰ ਹੋਵਤਿ। ਪਿਤਾ ਪਰਮ ਪ੍ਰਿਯ ਨਿਕਟ ਨ ਜੋਵਤਿ। ਕਬਿ ਸੰਗਤਿ ਮਹਿਂ ਗੁਰ ਗੁਨ ਕਹੈਂ। ਕਮਲ ਬਿਲੋਚਨ ਤੇ ਜਲ ਬਹੈ ॥੪੪॥ ਇਸ ਪ੍ਰਕਾਰ ਚਿਤ ਰਹੇ ਲਹੌਰ। ਨਿਤ ਸਿਮਰਤਿ ਸੋਢੀ ਸਿਰਮੌਰ। ਬਿਰਹਿ ਬਹੁਤ ਤੇ ਬਯਾਕੁਲ ਬਨੈ। ਪਾਇਂ ਕਹਾਂ ਸੁਖ, ਮਿਲਿਬੇ ਬਿਨੈਂ[8]॥੪੫॥ਇਤ ਸ਼ਤਿਗੁਰ ਕਬਿ ਗੋਇੰਦਵਾਲ। ਬਸਹਿਂ ਸੰਗਤਾਂ ਸੰਗ ਬਿਸਾਲ। ਸੁਧਾ ਸਰੋ-ਵਰ ਕਬਹੂੰ ਰਹੈਂ। ਬਹੁ ਸਿੱਖਨ ਕੀ ਦੁਰਮਤਿ ਦਹੈਂ ॥੪੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉੱਤਰਾਰਧ ਰਾਸੇ ਸ਼੍ਰੀ ਅਰਜਨ ਗੁਰੋਤਪਤਿ ਬਰਨਨੰ ਨਾਮ ਚੋਕਸਸੋਂ ਅੰਸੁ। ੧੬ ॥

੧੭. [ਭਾ: ਤੀਰਥਾ, ਬਿਸ਼ਨਦਾਸ, ਮਾਣਕ ਚੰਦ, ਪਦਾਰਥਾ, ਤਖ਼ਤੁ ਭਾਚੁ ਪ੍ਰਤਿ ਉਪਦੇਸ਼]।

ਦੋਹਰਾ ॥ ਸਭਰਵਾਲ ਸਿਖ ਤੀਰਥਾ[10] ਆਇ ਗੁਰੂ ਕੇ ਪਾਸ। ਨਮਸਕਾਰ

[1]ਜਿਵੇਂ ਤੀਰਥ ਦੇ ਨੇੜੇ ਰਹਿਣ ਵਾਲਾ ਕਹੇ ਕਿ ਮੇਰੇ ਕਰ (ਇਸ ਤੀਰਥ) ਦੀ ਮਹਿਮਾ ਹੈ (ਇਸ ਤਰ੍ਹਾਂ) ਕਹਿਕੇ ਹੰਕਾਰ ਕਰੇ। [2]ਨਿੰਮ੍ਰਤਾ ਨੂੰ ਨੇੜੇ ਨਹੀਂ ਆਉਣ ਦੇਂਦਾ। [3]ਕਹਿਕੇ ਜਾ ਲਿਖਕੇ ਸੰਦੇਸਾ ਕਦੇ ਨਹੀਂ ਘਲਿਆ। [4]ਨਦੀ ਬਰਸਾਤ ਵਿਚ। [5]'ਕਰੇਂ', ਕਰਨਗੇ। [6]ਆਪਣੇ ਆਪ। [7]ਸਾਡੇ ਕਹਿਆਂ ਇਧਰ ਆਵਣਾਂ। [8]ਭਾਵ ਆਗਿਆ ਦੇ ਅਨੁਸਾਰੀ ਹੋ ਕੇ ਨਹੀਂ ਆਏ। [9]ਮਿਲੇ ਬਿਨਾਂ। [10]ਤੀਰਥਾ ਨਾਮੇ ਸੱਭਰਵਾਲ ਜਾਤਿ ਦਾ ਖਤਰੀ।

*ਪਾ:–ਪਿਤ ਚਹੈ। †ਪਾ:–ਸਭਿਨਿ। ‡ਪਾ:–ਖਸ਼ਦਸ਼ਮੋ।

ਕਰਿ ਬੈਠਿਗਾ ਧਰਹਿ ਸ਼ੋਖ ਕੀ ਆਸ ॥੧॥ਚੌਪਈ॥'ਸ਼੍ਰੀ ਗੁਰ ਮੈਂ ਆਯੋ ਤੁਵ ਸ਼ਰਨੀ॥ਸ਼ੋਖ ਦੇ ਜੁ ਉਪਦੇਸ਼ੁ ਕਰਨੀ'। ਰਾਵਰਿ ਮੁਖ ਤੇ ਸੁਨਹਿੰ ਜੁ ਬੈਨਾ ਬਿਨਸਹਿੰ ਪਾਪ ਹੋਤਿ ਚਿਤ ਚੈਨ'॥੨॥ਤਬਿ ਸ਼੍ਰੀਰਾਮਦਾਸ ਉਪਦੇਸ਼ਾ–ਸਚੁ ਸਮ ਅਪਰ ਨ ਪੁੰਨ ਵਿਸ਼ੇਸ਼ਾ॥ਸਚੁ ਸਰੂਪ ਪਰਮੇਸ਼ੁਰ ਕੇਰਾ। ਸਚੁ ਤੇ ਪਾਯਹਿ ਸਾਚੁ ਬਸੇਰਾ ॥੩॥ਦੁਹਿ ਲੋਕਨ ਮਹਿੰ ਸੁਖ ਲਹਿ ਸਾਚੇ। ਸੁਰ ਸਨਮਾਨਹਿ ਜੋ ਸਚੁ ਰਾਚੇ। ਸਾਚੁ ਪੁਰਖ ਕੇ ਸਤਿਗੁਰ ਸੰਗੀ। ਬਡਿ ਪੁੰਨਨਿ ਤੇ ਸਾਚੁ ਪ੍ਰਸੰਗੀ[2]॥੪॥ਸੁਮਤਿ ਬਿਚਾਰੁ ਸਾਚੁ ਹੀ ਕਹੈਂ।ਸੂਖਮ ਭੇਦ ਏਕ ਇਮੁ ਲਹੈਂ। ਸਾਚੁ ਕਹੇ ਕਿਸ ਕੋ ਹੁਇ ਬੁਰੋ। ਤਹਾਂ ਕੂਰ ਕਹਿ, ਸਚੁ ਪਰਹਰੋ ॥੫॥ਇਸ ਪਰ ਇਕ ਪ੍ਰਸੰਗ ਸੁਨਿ ਲੇਹੁ।ਨਿਰਨੈ ਕਰਿ ਪੁਨ ਕਹਨਿ*ਕਰੇਹੁ'। ਥਿਰਨੋ ਸਾਧ ਇਕ ਨ੍ਰਿਪ ਕੇ ਦ੍ਵਾਰੇ। ਬੈਠੇ ਕੇਤਿਕ ਮਾਸ ਗੁਜ਼ਾਰੇ ॥੬॥ਸੋ ਨ੍ਰਿਪ ਪੁੱਤ੍ਰ ਬਜ਼ਾਹੁ ਕਰਿ ਆਯੋ । ਸਰਬ ਪ੍ਰਕਾਰ ਉਛਾਹੁ ਵਧਾਯੋ । ਰਾਜ ਕੁਅਰ ਇਕ ਮੰਦਰ ਮਾਂਹੁਲੇ ਕਰਿ ਬਧੁ ਸੁਪਤਿ ਭਾ ਭਾਂਹੁ॥੭॥ ਕਿਤਿਕ ਰਾਤਿ ਬੀਤੇ ਸੁਖ ਪਾਈ। ਤਾਂਹਿ ਬਧੁ ਕੋ ਨੀਂਦ ਨ ਆਈ। ਜਮਧਰ ਹੁਤੀ ਸਿਰਾਨੇ ਧਰੀ। ਲੈ ਤ੍ਰਿਯ ਨੇ ਸੋ ਦੇਖਨਿ ਕਰੀ ॥੮॥ ਅਤਿ ਤੀਛਨ ਹੇਰੀ ਲੈ ਹਾਥ। ਪਰਜੋ ਸੁਪਤ ਸਾਥੈ ਤਿਸ ਨਾਥ।ਛੁਟੀ ਅਚਾਨਕ ਕਰ ਤੇ ਜਥੈ। ਗਿਰੀ ਉਦਰ ਪਰ ਧਸਿਗੀ ਤਥੈ ॥੯॥ ਨ੍ਰਿਪ ਸੁਤ ਮ੍ਰਿਤਕ ਭਯੋ ਤਤਕਾਲ । ਚਿੰਤਾਤੁਰ ਤ੍ਰਿਯ ਰਿਦੈ ਬਿਸਾਲ । ਭਈ ਪ੍ਰਾਤਿ ਪਿਖਿਕੈ ਨ੍ਰਿਪ ਜਾਨਜੋ । ਸਭਿਨਿ ਸਾਥ ਤਬਿ ਬਧੁ ਬਖਾਨਜੋ ॥ ੧੦ ॥ 'ਇਹੁ ਜੋ ਸਾਧ ਰੂਪ ਕਰਿ ਥਿਰਜੋ । ਆਇ ਇਹਾਂ ਪਤਿਕੋ ਹਤਿਕਰਜੋ'।ਸੁਨਭੂਪਤਿ ਰੋਦਤਿ ਬਿਰਲਾਪਤ । ਗਹਜੋ ਸਾਧੁਕੋਬਹੁ ਸੰਤਾਪਤ[3]॥੧੧॥ਪੁਨਿ ਸਭਿ ਮਿਲਿ ਨ੍ਰਿਪ ਰਿਦੈ ਬਿਚਾਰਾ–ਇਸ ਮਾਰੇ ਸੁਤ ਜਿਯ ਨ ਹਮਾਰਾ–। ਏਕ ਹਾਥ ਕੋ ਕਾਟਿ ਨਿਕਾਰਾ । ਚਲਜੋ ਸਾਧ ਲਹਿ ਕਸ਼ਟ ਉਦਾਰ॥੧੨॥ਚਿਤਵਤਿ–ਪ੍ਰਭੁ ਕੇ ਘਰ ਹੈ ਨਜ਼ਾਇਨਹਿੰ ਅਘ ਮੈਂ ਕਿਧ,ਮਿਲੀ ਸਜ਼ਾਇ। ਮੋਹਿ ਸਾਧ ਅੰਨਜਾਇ ਕਿਯੋ ਹਰਿ–।ਇਮ ਬਿਚਾਰ ਚਿੰਤਾ ਬਡਿ ਉਰਧਰਿ ॥ ੧੩ ॥ ਸੁਨਜੋ–ਬਸੈ ਦਿਜ ਕਾਂਸ਼ੀ ਮਾਂਹਿ । ਪ੍ਰਿਥਮ ਜਨਮ ਕੀ ਸੁਧਿ ਕੋ ਪ੍ਰਾਹਿ । ਕਰਮ ਵਿਪਾਕ ਸੁ ਰੀਥ[4] ਬਿਚਾਰੈ।ਦੁਖ ਸੁਖ ਕੌ

---

[1]ਜੋ ਕਰਨੀ ਮੁਕਤੀ ਦੇਵੈ ਉਹ ਉਪਦੇਸ਼ੋ। [2]ਮੇਲੀ । [3]ਡਾਢ ਆਖੇ। [4]ਦੁਖ ਦਿੱਤਾ। [4]ਕਰਮਾਂ ਦੇ ਫਲ ਦੱਸਣ ਵਾਲਾ ਗ੍ਰੰਥ। *ਪਾ:–ਗ੍ਰਹਿਨ।

ਸ਼ਕਿ ਹੋਤਿਉਚਾਰੈ-॥੧੪॥ਗਯੋਸਾਧ ਬੂਝਤਿ ਘਰਨਾਮੁਦਿਜਨ ਹੁਤੋਬੈਠੀ ਤਿਸੁ ਬਾਮ[1]*।ਪੂਛਤਿ ਭਯੋ[2]ਬਿੱਪ੍ਰ ਕਿਤਗਯੋ?'।ਸੁਨ ਤ੍ਰਿਯ ਰਿਦੈ ਰੋਸ ਬਹੁ ਕਯੋ ॥ ੧੫॥ ਕੁਛ ਨਿਜ ਪਤਿ ਕੋ ਗਾਰਿ ਉਚਾਰੀ। ਨਿਠੁਰ ਸਾਧ ਕੋ ਕਹਿ ਕਲਹਾਰੀ[2]। ਬਿਸਮਤਿ ਰਹਯੋ-ਕਹਾਂ ਦਿਜ ਨਾਰਿ?।ਸੋ ਪੰਡਿਤ ਮੈਂ ਸੁਨਯੋ ਉਦਾਰ-॥੧੬॥ਥਿਰਯੋ ਦ੍ਵਾਰ ਬਾਹਰ, ਦਿਜ ਆਯੋ। ਸਭਿ ਅਪਨੋ ਪਰਸੰਗ ਸੁਨਾਯੋ।ਫੇਰਕਹੀਤਿਸੁਤ੍ਰਿਯਕੀ ਬਾਤ।'ਬੂਝੇ,ਗਾਰਿਨਿਕਾਰਤਿਜਾਤ'॥੧੭॥ ਪੰਡਿਤ ਬੈਠਿ ਬਿਚਾਰ ਸੁਨਾਯੋ। 'ਕਾਰਨ ਸੁਨਹੁ ਆਪ ਜਿਸ† ਆਯੋ। ਪ੍ਰਿਥਮ ਜਨਮ ਮਹਿੰ ਤੁਮ ਦਿਜ ਹੁਤੋ।ਬੈਠਯੋ ਜਲ ਤਟਮੱਜਨ ਕਿਤੋ॥੧੮॥ ਏਕ ਹਾਥ ਗੋਮੁਖੀ[3]ਮਝਾਰੀ।ਫੇਰਤਿ ਮਾਲਾ ਉਚ ਉਸਾਰੀ।ਤਬਿ ਇਕ ਧੇਨੁ ਤ੍ਰਾਸ ਕੋ ਪਾਇ।ਤੁਝ ਆਗੈ ਕੋ ਗਈ ਪਲਾਇ ॥ ੧੯॥ ਪੀਛੇ ਆਯੋ ਦੁਸ਼ਟ ਕਸਾਈ । ਤਿਨ ਬੂਝੀ-ਇਤ ਦਿਸ਼ ਗੌ[4] ਆਈ?-। ਮੋਨ ਧਰੀ ਮੁਖ ਤੇ ਨ ਅਲਾਈ।-ਗਈ ਇਤਹਿ-ਕਰ ਸਾਥ ਬਤਾਈ॥੨੦॥ਜਾਇ ਗਹੀ ਸੋ ਧੇਨੁ ਬਿਚਾਰੀ।ਲੈ ਨਿਜ ਸਦਨ ਬਿਖੈ ਤਿਨ ਮਾਰੀ । ਪੂਰਬਲੇ ਪੁੰਨਨ ਕੋ ਪਾਇ । ਭਯੋ ਕਸਾਈ ਸੁਤ ਨਰ ਰਾਇ[5]‡॥੨੧॥ਨ੍ਰਿਪ ਕੀ ਸੁਤਾ ਧੇਨੁ ਤਨ ਪਾਯੋ[6]। ਹਿਤ ਬਦਲੇ ਸੰਜੋਗ ਬਨਾਯੋ । ਤਿਸ ਤ੍ਰਿਯ ਨੇ ਸੋ ਨ੍ਰਿਪ ਸੁਤ ਮਾਰਯੋ। ਕਰੇ ਤ੍ਰਾਸ ਤੁਵ ਨਾਮ ਉਚਾਰਯੋ॥੨੨॥ਹਾਥ ਸਾਥ ਤੈਂ ਧੇਨੁ ਬਤਾਈ।ਤਿਸਕੋ ਫਲ ਭਾਂਜੀਨ[7]ਕਟਾਈ।ਪ੍ਰਭੁ ਅੰਨਜਾਇ ਕਰਹਿ ਨਹਿੰ ਕੈਸੋਕਰੇ ਕਰਮ ਤੇ ਦੇ ਫਲ ਤੈਸੇ॥੨੩॥ਮਮ ਤ੍ਰਿਯ ਕੋ ਸੁਨਿ ਲੇਹੁ ਪ੍ਰਸੰਗ । ਨਹਿੰ ਸੰਸੈ ਕਰੀਅਹਿ ਚਿਤ ਸੰਗ।ਪੂਰਬ ਜਨਮ ਕਾਗ ਕੋ ਮੇਰਾ।ਗਧੀ ਤ੍ਰਿਯਾ[8] ਪਿਠ ਘਾਵ ਘਨੇਰਾ ॥੨੪॥ ਮੈਂ ਆਯੋ ਪਿਖਿ ਚੋਂਚ ਚਲਾਈ। ਫਸੀ ਅਸਥਿ ਮਹਿੰ ਨਹਿੰ ਨਿਕਸਾਈ।ਸ਼੍ਰੀ ਗੰਗਾ ਜਲ ਵਿਖੇ ਪ੍ਰਵੇਸ਼ੀ।ਆਗੇ ਗਮਨਤਿ ਪੀਰ ਵਿਸ਼ੇਸ਼ੀ[9]॥੨੫॥ ਜਯੋਂ ਜਯੋਂ ਮੈਂ ਨਿਜ ਚੋਂਚ ਨਿਕਾਰੀ।ਤਯੋਂ ਤਯੋਂ ਦੁਖ ਤੇ ਪ੍ਰਵਿਸ਼ਹਿ ਬਾਰੀ[10]। ਜਹਿੰ ਗੰਭੀਰ ਧਾਰ ਤਹਿੰ ਗਈ । ਫਸੀ ਚੁੰਚ ਬਿਚ ਨਹਿੰ ਨਿਕਸਈ॥੨੬॥

[1]ਬ੍ਰਾਹਮਣ ਹੈ ਨਹੀਂ ਸੀ ਉਸਦੀ ਵਹੁਟੀ ਬੈਠੀ ਸੀ। [2]ਕਲਹਣੀ ਨੇ ਸਾਧ ਨੂੰ (ਬੀ) ਕਠੋਰ ਢਾਕ ਕਹੇ। [3]ਗੁਪਤੀ ਜਿਸ ਵਿਚ ਹੱਥ ਪਾਕੇ ਮਾਲਾ ਫੇਰਦੇ ਹਨ। [4]ਗਊ। [5]ਕਸਾਈ ਰਾਜੇ ਦਾ ਪੁੱਤ੍ਰ ਹੋਯਾ। [6]ਗਊ ਨੇ ਰਾਜ ਕੁਮਾਰੀ ਦਾ ਸ਼ਰੀਰ ਪਾਯਾ। [7](ਤੇਰਾ ਹੱਥ) ਕਟਾ ਦਿੱਤਾ ਗਿਆ। [8](ਇਹ) ਤ੍ਰੀਮਤ ਖੋਤੀ ਸੀ। [9]ਪੀੜਾ ਬਹੁਤੀ ਕਰਕੇ। [10]ਪਾਣੀ ਵਿਚ । *ਪਾਃ-ਦਿਜਨ ਹੁਤੀ ਬੈਠੀ ਤਿਸ ਬਾਮ। †ਪਾਃ-ਜਿਮ। ‡ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉੱਤਰਾਰਧ ਅਧਯਾਯ ੫੩ ਅੰਕ ੭੨ ਹੇਠਲੀ ਟੂਕ। §ਪਾਃ-ਭੁਜ।

ਅਧਿਕ ਪ੍ਰਵਾਹ ਬਹਾਏ ਦੋਊ। ਬੂਡ ਸਰੀਰ ਤਜਾਗ ਕਰਿ ਸੋਊ। ਸ਼੍ਰੀ ਗੰਗਾ ਜਲ ਕੋ ਫਲ ਭਯੋ।ਦੁਹਨਿ ਬਿੱਪ੍ਰ ਘਰ ਜਨਮ ਸੁ ਲਯੋ॥੨੭॥ਪੁਨ ਸਬੈਧ ਭਾ ਇਹੁ ਸਿੰਗ ਮੇਰਾ। ਪ੍ਰਿਥਮ ਜਨਮ ਦੁਖ ਦੀਨ ਬਡੇਰਾ।ਯਾਂ ਤੇ ਕਹਿ ਕਠੋਰ ਦੁਖ ਦੇਤਿ। ਪੂਰਬ ਕਰਮ ਤਾਂਹਿ ਫਲ ਲੇਤਿ' ॥੨੮॥ ਸੁਨਤਿ ਸਾਧ ਤਥ ਨਿਸ਼ਚੈ ਆਯੋ—ਬਿਨਾਂ ਕਰਮ ਦੁਖ ਸੁਖ ਨਹਿ ਪਾਯੋ—।ਸ਼੍ਰੀਗੁਰ ਭਨੇ'ਸਾਚੁ ਦਿਜ ਕਹਯੋ।ਧੇਨੁ ਬਤਾਇ ਇਤੋ ਦੁਖ ਲਹਯੋ ॥੨੯॥ ਸ਼ਾਰਤ[1] ਕਰਿ ਜਿਸ ਹਾਥ ਬਤਾਈ। ਸੋ ਕਟਵਾਇ ਪੀਰ ਕੋ ਪਾਈ। ਪੂਰਬ ਕਰਮ ਫਲ ਮਿਟਤੋ ਨਾਂਹਿ।ਸੀਤਾ ਦੁਖ ਪਾਏ ਬਨ ਮਾਂਹਿ॥੩੦॥ਗੁਰ,ਦਿਜ,ਸੰਤ,ਧੇਨੁ,ਦੁਖਪਾਵੈ। ਜਿਸ ਕੇ ਸਾਚੁ ਕਹੇ ਹੁਇ ਜਾਵੈ'।ਸੋ*ਅਸ ਸਾਚੁ ਨਰਕ ਮਹਿਂਡਾਰੈ।ਸੁਮਤਿ-ਵੰਤ ਨਹਿ ਕਬਹੁਂ ਉਚਾਰੈ॥੩੧॥ਜਿਸੁ ਸਚੁ ਤੇ ਦੁਖ ਪਾਵਹਿ ਪ੍ਰਾਨੀ।ਸੋ ਨਹਿ ਕਹੈ ਬਿਚਾਰ ਸੁਜਾਨੀ॥ਅਪਰ ਸਰਬ ਬਿਵਹਾਰ ਮਝਾਰੇ।ਸੁਖਹਿਤ ਪਾਵਨ[2] ਸਾਚ ਉਚਾਰੇ॥੩੨॥ਝੂਠ ਸਮਾਨ ਪਾਪ ਨਹਿ ਕੋਈ। ਕਹੈ† ਨ ਕਬਹੂੰ ਗੁਰ ਸਿਖ ਜੋਈ।ਜਹਿਪ੍ਰਾਨੀ ਮਰਬੇ ਤੇ ਛੂਟੇ।ਕਿਧੌਂ ਪਰਯੋ ਕਿਹ ਸੰਕਟਮਿਟੇ॥੩੩ ਤਹਾਂ ਝੂਠ ਹੈ ਸਾਚੁ ਸਮਾਨ। ਪਰ ਹਿਤ[3] ਹੋਤੇ ਕਰਹਿ ਬਖਾਨ'।ਗੁਰ ਤੇ‡ ਬਚਨਤੀਰਥੇ ਸੁਨੇ।ਕਰੇ ਕਮਾਵਨਤਿਮ ਮਨਮਨੇ॥੩੪॥ਬੋਲਤਿਸਾਚਪਰਮ ਗਤਿ ਪਾਈ। ਪਰਯੋ ਰਹਯੋ ਸਤਿਗੁਰ ਸ਼ਰਣਾਈ। ਬਿਸ਼ਨਦਾਸ ਮਾਲਕ ਚੰਦ ਪੁਰੋ।ਤੀਨਹੁੰ ਆਏ ਗੁਰੂਹਜ਼ੂਰੋ॥੩੫॥ਚਰਨ ਕਮਲ ਪਰ ਕਰਯੋਪ੍ਰਣਾਮ ਬੈਠਿ ਕਰਯੋ ਦਰਸ਼ਨ ਅਭਿਰਾਮ। ਹਾਥ ਜੋਰ ਕਰਿ ਅਰਜ਼ ਗੁਜਾਰੀ। ਜਨਮ ਮਰਨ ਤੇ ਲੇਹੁ ਉਬਾਰੀ॥੩੬॥ਸਹਤ ਕੁਟੰਬ ਹੋਇ ਕੱਲਜਾਨੇ।ਅਸ ਕੀਜਹਿ ਉਪਦੇਸ਼ ਮਹਾਨੇ'।ਕਰਯੋ ਵਾਕ ਤਬਿ ਸ਼੍ਰੀ ਗੁਰਦੇਵ।'ਕਰਹੁ ਆਪ ਗੁਰ ਸਿੱਖਨਨਿ ਸੇਵਾ ॥੩੭॥ ਬਨਿਤਾ, ਸੁਤ, ਤਨੁਜਾ, ਸਿਖਰਾਵਹੁ। ਕਹਿ ਤਨ ਤੇ ਸੇਵਾ ਕਰਿਵਾਵਹੁ। ਲਖਹੁ—ਵਾਹਿਗੁਰੁ ਕੇ ਹਮ ਦਾਸ—।ਤਿਮ ਸੁਤ ਤਾ ਦਾਸ ਗੁਰ ਪਾਸ॥੩੮॥ਜਥਾ ਖਸਮ ਕੇਦਰ ਪਰ ਘੋਰਾ। ਚਾਕਰ ਚਸ਼ਿ ਜਾਵਹਿ ਦੇ ਛੋਰਾ। ਤਬਿ ਸਭਿ ਚਿੰਤ ਖਸਮ ਕੋ ਹੋਇ।ਖਾਨ ਪਾਨ ਦੇਪੋਖਹਿ ਇ ॥੩੯॥ ਤਿਮ ਅਪਨੋ ਸਗਰੋ ਪਰਵਾਰ। ਸੌਂਪਹਿ ਸਤਿਗੁਰ ਕੇ ਦਰ-

---

ਨਤ [ਅਃ, ਇਸ਼ਾਰਤ] । [2]ਜਿਸ ਸੱਚਦੇ ਕਿਹਾਂ (ਇਹ ਗਲ) ਹੋ ਜਾਵੇ ਕਿ ਕੁਝ ਮਣ, ਸੰਤ, ਗਊ ਦੁਖ ਪਾਉਣ । [3]ਮੁਖ ਪਾਵਣ ਵਾਸਤੇ । [4]ਪਰਾਇਆ ਭਲਾ ।

*ਪਾਃ—ਜੋ । †ਪਾਃ—ਗਹੈ । ‡ਪਾਃ—ਕੇ ।

ਬਾਰ।ਤਜਹਿ ਅਪਨਪੌ[1] ਤਿਨ ਤੇ ਘਨੋ। ਜਾਨਹਿੰ ਤਰੀ ਮੇਲ ਗਨ ਮਨੋ[2]॥ ੪੦॥ਤਬਿ ਸਤਿਗੁਰ ਕੋ ਪਰਿ ਹੈ ਲਾਜ।ਕਰਹਿ ਨਿਬਾਹਨ ਸਕਲ ਸਮਾਜ। ਭੋਜਨ ਵਸਤ੍ਰ ਭਲੇ ਪਹੁੰਚਾਵੈ। ਸ਼ੋਧ ਕਰਹਿ ਗਨ ਕਸ਼ਟ ਮਿਟਾਵੈ' ॥੪੧॥ ਬਿਸ਼ਨ ਦਾਸ ਮਾਣਕ ਚੰਦ ਪੁਰੋ। ਸੁਨਿ ਗੁਰ ਕੋ ਉਪਦੇਸ਼ਨਿ ਰੂਰੋ। ਕਰਨੋ ਕਮਾਵਨਿ ਨੀਕੋ ਮਾਨਿ।ਅੰਤਕਾਲ ਪ੍ਰਾਪਤਿਕਲਜਾਨ॥੪੨॥ਸਿੱਖ ਪਦਾਰਥ, ਤਾਰੂ,ਭਾਰੂ। ਤੀਨੋ ਚਲਿ ਆਏ ਗੁਰਦ੍ਵਾਰੂ। ਆਰੀ ਲਾਗਨੋ ਬਡਿ ਦੀਵਾਨ। ਕਥਾ ਕੀਰਤਨ ਹੋਤਿ ਮਹਾਂਨ॥੪੩॥ਸੁਨਿ ਗੁਰ ਬਚਨ ਭਯੋ ਉਰ ਤ੍ਰਾਸੁ। ਹਾਥ ਜੋਰਿ ਕੀਨੀ ਅਰਦਾਸੁ। 'ਹਮ ਕੁਟੈਬ ਮਹਿੰ ਅਧਿਕ ਲਪੇਟੇ। ਪਢਨ ਸੁਨਨ ਗੁਰ ਸ਼ਬਦ ਨ ਭੇਟੇ[3]॥੪੪॥ਸਭਿ ਸੰਗਤਿ ਹੋ ਨਹਿੰ*ਕਿਸ ਬਾਰ।ਗੁਰ ਜੀ!ਕਿਮ ਹੁਇ ਹਮਹੁੰ ਉਧਾਰ?।ਆਇ ਪਰੇ ਅਬਿ ਸ਼ਰਨਿ ਤੁਮਾਰੀ।ਕਰਹੁ ਆਪ ਕੱਲਜਾਨ ਹਮਾਰੀ'॥੪੫॥ਰਾਮਦਾਸ ਗੁਰ ਗਿਰਾ ਬਖਾਨੀ।'ਵਾਹਿਗੁਰੂ ਸਿਰਜੇ ਜੇ ਪ੍ਰਾਨੀ। ਪੂਰਥ ਸਭਿ ਹਿਤ ਕਰਨੋ ਅਹਾਰ।ਯਾਂਤੇ ਤੁਮ ਬੈਠੋ ਗੁਰ ਦ੍ਵਾਰ॥੪੬॥ਧਰਹੁ ਸਿਦਕ ਉਰ ਡੋਲਹੁ ਨਾਂਹੀ। ਸਿਮਰੋ ਵਾਹਿਗੁਰੂ ਮਨਮਾਂਹੀ । ਤੁਮਰੇ ਸਨਬੰਧੀ ਸਮੁਦਾਇ। ਸਭਿ ਕੋ ਰਿਜ਼ਕ ਤਹਾਂ ਪਹੁੰਚਾਇ ॥੪੭ ॥ ਤੁਮਰੋ ਰਿਜਕ ਇਹਾਂ ਗੁਰ ਦੇਹਿ।ਜਨਮ ਸੁਧਾਰੋ ਪਰਖਹੁ ਏਹੁ'। ਸੁਨਿ ਤੀਨੋ ਨਿਜ ਪੁੱਤ੍ਰ ਬੁਲਾਏ।ਕਹਯੋ'ਤਰੁਨਤਾ[4] ਤੁਮ ਅਬਿ ਪਾਏ॥੪੮॥ਭਏ ਕਿਰਤ ਲਾਇਕ[5]ਨਿਰਧਾਰਹੁ । ਅਬਿ ਘਰ ਕੋ ਸਭਿ ਕਾਰ ਸੰਭਾਰਹੁ। ਉੱਦਮ ਕਰੋ ਲਾਭ ਹੁਇ ਜੇਤਾ । ਗੁਰ ਕੋ ਦਸਵੰਧ ਕਾਢਹੁ ਤੇਤਾ ॥੪੯॥ ਆਵਹਿ ਸਿਖ ਕਰਹੁ ਤਿਹ ਸੇਵਾ।ਹਮ ਅਬਿ ਰਹੈਂ ਦ੍ਵਾਰ ਗੁਰਦੇਵਾ।ਪਾਨੀ ਪੱਖਾ ਸੇਵ ਕਮਾਵਹਿੰ।ਸਭਿਸੰਗਤਿ ਕਰਿ ਸੇਵ ਰਿਝਾਵਹਿੰ ॥ ੫੦ ॥ ਕਥਾ ਕੀਰਤਨ ਸੁਨਹਿੰ ਅਨੰਦੋ।ਹੁਇ ਪ੍ਰਾਪਤਿ ਕੱਲਜਾਨ ਬਿਲੰਦੋ।ਇਮ ਤੁਮਰੀ ਭੀ ਹੁਇ ਕੱਲਜਾਨ'।ਇਮ ਸਿੱਖਜਾ ਦੇ ਕੁਟੰਬ ਮਹਾਂਨ॥੫੧॥ਕਰਨ ਲਗੇ ਗੁਰ ਸੇਵ ਘਨੇਰੀ। ਪ੍ਰਾਪਤ ਮੁਕਤਿ ਅੰਤ ਕੀ ਬੇਰੀ। ਸਤਿਗੁਰ ਕੇ ਤਨ ਬਿਖੈ ਸਮਾਏ। ਜਨਮ ਮਰਨ ਕੇ ਬੰਧ ਮਿਟਾਏ ॥੫੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਸਪਤਦਸ਼ਮੋ ਅੰਸੂ ॥ ੧੭ ।

੧੮. [ਮਹਾਨੰਦ,ਬਿਧੀ ਚੰਦ । ਧਰਮ ਦਾਸ ਆਦਿ ਸਿੱਖਾਂ ਪ੍ਰਤਿ ਉਪਦੇਸ਼]।

ਦੋਹਰਾ॥ ਮਹਾਨੰਦ ਕੇ ਸੰਗ ਮਿਲਿ ਬਿਧੀ ਚੰਦ ਹੁਇ ਦੀਨ।ਦਰਸ਼ਨ ਦੇਖਨੋ

[1]ਅਪਣੱਤ । [2]ਜਾਣੋਂ ਕਿ ਮਾਨੋ ਸਾਰਾ ਛੇੜੀ ਦਾ ਮੇਲਾ ਹੈ । [3]ਨਹੀਂ ਮਿਲਦਾ । [4]ਜਵਾਨੀ । [5]ਕਮਾਉਣ ਜੋਗੇ । *ਪਾ:—ਹੋਤ ਨ ।

ਗੁਰੂ ਕੋ ਬੰਦਨ ਕੀਨਸਿ ਔਨ[1]॥੧॥ਚੌਪਈ॥ਹਾਥ ਜੋਰਿ ਕਰਿ ਥਿਰੇ ਅਗਾ-ਰੀ। ਸੁਖ ਗਰਜੀ[2] ਨਿਜ ਅਰਜ਼ ਗੁਜ਼ਾਰੀ[3]ਜਨਮ ਮਰਨ ਕੋ ਤ੍ਰਾਸ ਹਮਾਰੇ। ਭ੍ਰਮਣ ਮਿਟਾਵਹ ਜੋ ਦੁਖਵਾਰੇ॥੨॥ਜਨਮ ਅਨੇਕ ਧਰੇ ਪੁਨ ਹਮਰੇ। ਰਾਗ ਦ੍ਵੈਸ਼ ਬਸਿ ਜੂਨਨਿ ਪਰੇ। ਅਬਿ ਚਲਿ ਆਏ ਸ਼ਰਨਿ ਤੁਮਾਰੀ।ਕਰਹੁ ਕ੍ਰਿਪਾ ਕਰਿ ਸੁਗਤਿ[4]ਹਮਾਰੀ'॥੩॥ਸੁਨਿ ਸ਼੍ਰੀ ਰਾਮਦਾਸ ਕਰਿ ਕਰੁਨਾ। ਸ਼ੁਭ ਉਪ-ਦੇਸ਼ ਤਿਨਹੁ ਪ੍ਰਤਿ ਬਰਨਾ।'ਅਪਨੋ ਜਬੈ ਸਰੂਪ ਪਛਾਨਹੁੰ। ਜਨਮ ਮਰਨ ਤਬਿ ਬੰਧਨ ਹਾਨਹੁ' ॥੪ ॥ ਹਾਥ ਜੋਰਿ ਸੁਨਿ ਦੋਨਿ ਬਖਾਨਹਿੰ[5]।'ਹਮ ਤੋ ਇਹੁ ਸਰੂਪ ਨਿਜ ਜਾਨਹਿੰ।ਜਨਮੇ ਹੁਇ ਨੰਦਨ ਖੱਤ੍ਰੀਨ[6]। ਖੱਤ੍ਰੀ ਹੈਂ ਨਰ ਤਨ ਮਨ ਚੀਨ ॥੫॥ ਪੂਰਬ ਬਾਲਕ ਬਧ ਕੋ ਧਰੇ।ਤਰੁਨ ਭਏ ਅਬਿ ਬਹੁ ਬਲ ਭਰੇ। ਬਿਨ ਤਨ ਅਪਰ ਕਛੂ ਨਹਿੰ ਜਾਨਹਿੰ। ਅਪਨੋ ਰੂਪ ਇਹੀ ਹਮ ਮਾਨਹਿੰ'॥੬॥ਤਬਿ ਸ਼੍ਰੀ ਸਤਿਗੁਰ ਬਾਕ ਉਚਾਰਾ'ਮਾਤ ਪਿਤਾਨੇ ਇਹੁ ਤਨ ਧਾਰਾ। ਜਾਤਿ ਰੁ ਨਾਮ*ਤਿਨਹੁੰ ਕਲਪਾਏ[7]। ਨਿਜ ਮਤਿ ਕਹਿ ਬਿਵਹਾਰ ਬਤਾਏ ॥੭॥ ਤੁਮ ਤੋ ਇਸ ਤਨ ਪੂਰਬ ਹੁਤੇ[8]। ਕਰੇ ਕਰਮ ਫਲ ਤਿਸ ਕੇ ਲਿਤੇ।ਭਲਾ ਬੁਰਾ ਜਿਮ ਪੂਰਬ ਕੀਨ । ਤਿਸ ਤੇ ਦੁਖ ਸੁਖ ਭੋਗਨਿ ਕੀਨ॥ ੮॥ਇਹ ਤਨ ਤਜਿ ਪੁਨ ਧਾਰਹੁ ਔਰ। ਕਰਹੁ ਕਰਮ ਭੋਗਹੁ ਤਿਸ ਠੌਰ। ਤਨ ਉਪਜਨ ਤੇ ਹੁਤੇ ਅਗੋਰੇ।ਤਨ ਬਿਨਸੇ ਪੁਨ ਰਹਹੁ ਪਿਛੋਰੇ॥੯॥ਆਦਿ ਅੰਤ ਤਨ ਕੇ ਜਥਿ ਰਹੇ[9]।ਤਨ ਨਿਜ ਰੂਪ ਕੁਤੋ ਤੁਮ ਲਹੇ?।ਤਨਕੂਰਾਸਮ ਬਸਤ੍ਰ ਲਖੇ ਹੋ। ਜੀਰਨ ਭਏ ਅਪਰ ਧਰਿ ਲੈ ਹੋ॥੧੦॥ ਤਾਂਤੇ ਤਨ ਪਟ[10] ਪਹਿਰਹਿ ਜੋਇ।ਅਪਨ ਸਰੂਪ ਜਾਨੀਯਹਿ ਸੋਇ।ਕਬਹੂੰ ਮਰਹਿ ਨ ਮਾਰਨੋ ਜਾਇ।ਜਲ ਛੂਬੈ ਨਹਿੰ ਅਗਨਿ ਜਲਾਇ ॥ ੧੧ ॥ ਤਨ ਝੂਠੋ, ਸਤਿ ਰੂਪ ਤੁਮਾਰਾ।ਤਨ ਦੁਖ,ਤੁਮ ਹੋ ਅਨੰਦ ਉਦਾਰਾ।ਤਨ ਜੜ੍ਹ ਹੈ,ਚੇਤਨ ਨਿਜਰੂਪ ।ਅਸ ਨਿਸ਼ਚੈ ਉਰ ਧਰਹੁ ਅਨੂਪ'॥੧੨॥ਸੁਨਿ ਦੋਨਹੁ ਕੀਨਸਿ ਅਰਦਾਸ। 'ਕਿਮ ਹਮ ਕੋ ਅਸ ਰੂਪ ਪ੍ਰਕਾਸ਼?। ਤਨ ਹੈਤਾ ਤਜਿ ਤਿਸ ਮਹਿ ਧਰੈਂ[11]। ਸਹੀ ਸਰੂਪ ਆਪਨੋ ਕਰੈਂ'॥੧੩॥ਤਬਿ ਸਾਹਿਬ ਨੈ ਕਹਨੋ ਸੁਨਾਈ। 'ਸਤਿ

---

[1]ਪ੍ਰਿਥਵੀ ਤੇ [ਸੰਸਃ, ਅਵਨਿ] (ਅ) ਆਕੇ। [2]ਸੁਖ ਦੀ ਗ਼ਰਜ਼ ਵਾਲਿਆਂ ਨੇ। [3]ਕੱਲਜਾਣ। [4]ਦੋਹਾਂ ਨੇ ਕਿਹਾ। [5]ਖੱਤ੍ਰੀਆਂ ਦੇ ਪੁੱਤ੍ਰ। [6]ਕਲਪੇ। [7]ਤਨ ਤੋਂ ਪਹਿਲਾਂ ਹੋਰੇ ਸਾਓ। [8]ਤਨ ਦੇ ਆਦਿ (ਤੋਂ ਪਹਿਲਾਂ) ਤੇ ਅੰਤ ਹੋਇਆਂ ਵੀ ਤੁਸੀਂ ਰਹੇ। [9]ਤਨ ਰੂਪੀ ਕਪੜਾ। [10]ਤਨ ਦਾ ਹੈਕਾਰ ਛੱਡਕੇ ਤਿਸ (ਸਰੂਪ) ਵਿਚ (ਅਪਣੱਤ) ਧਾਰੀਏ। *ਪਾਃ--ਜਾਤ ਬਰਨ।

ਸੰਗਤਿ ਕੀਜਹਿ ਚਿਤ ਲਾਈ। ਕਥਾ ਨੇਮ ਤੇ ਸੁਨੀਅਹਿ ਕਾਨ। ਗੁਰ ਸਿੱਖਨ ਸੇਵਹੁ ਹਿਤ ਠਾਨਿ॥੧੪॥ਕਰਹੁ ਬਿਚਾਰਨ ਸਤਿਗੁਰ ਬਾਨੀ॥ਅਰਖ ਲਖਹੁ ਕਰਿ ਪ੍ਰੀਤ ਮਹਾਂਨੀ। ਤਿਸ ਕੇ ਸਾਥ ਰਿਦਾ ਨਿਜ ਤੋਲਹੁ। ਦੁਖ ਸੁਖ ਬਿਖੈ ਨ ਕਬਹੂੰ ਡੋਲਹੁ ॥੧੫॥ ਭੂਮਰੀ ਪ੍ਰੀਤਿ ਜਾਨਿ ਬਚ*ਕਹੋ। ਇਮ ਜੋ ਕਰਹੁ ਰੂਪ ਨਿਜ ਲਹੋ[1]।ਇਮ ਸਤਿਗੁਰ ਕੋ ਸੁਨਿ ਉਪਦੇਸ਼। ਕਰਨ ਲਗੇ ਤਿਮ ਕਾਰ ਹਮੇਸ਼ ॥੧੬॥ ਸਮਾ ਪਾਇ ਹੋਯਹੁ ਨਿਜ ਗਯਾਨ। ਕੀਨੇ ਕਰਮ ਬੰਧ ਗਨ ਹਾਨਿ[1]।ਗੁਰ ਸਿੱਖਨ ਕੀ ਪਦਵੀ ਪਾਈ। ਅੰਤ ਕਾਲ ਗੁਰ ਲੀਨ ਮਿਲਾਈ॥੧੭॥ ਹੁਤੋ ਖੋਸਲਾ† ਧਰਮੰਦਾਸ। ਇਕ ਤਕਿਆਰਾ ਭੂਗਰ-ਦਾਸ।ਦੀਪਾ ਅਰੁ ਜੇਠਾ ਸੰਸਾਰੂ। ਬੂਲਾ ਅਪਰ ਤੀਰਥਾ ਚਾਰੂ[2]॥੧੮॥ ਮਿਲਿ ਕਰਿ ਸਪਤ[3] ਸਿੱਖ ਇਹ ਆਏ।ਸ਼੍ਰੀ ਗੁਰ ਰਾਮਦਾਸ ਜਿਸ ਥਾਏ।ਨਮੋ ਕਰੀ ਬਹੁ ਬਿਨੈ ਪ੍ਰਕਾਸ਼।ਹਾਥ ਜੋਰਿ ਕਰਿ ਬੈਠੇ ਪਾਸ॥੧੯॥[4]ਸ਼ਰਨਿ ਪਰੇ ਰਾਵਰਿ ਦਰਬਾਰ। ਕਰਹੁ ਉਧਾਰਨ ਕਿਸੈ ਪ੍ਰਕਾਰ[5]। ਰਾਮਦਾਸ ਸਤਿਗੁਰੂ ਉਚਾਰਾ। [4]ਪ੍ਰਥਮ ਤਜਹੁ ਮਨ ਕੋ ਹੰਕਾਰ॥੨੦॥ਗਹੋ ਨੰਮ੍ਰਤਾ, ਤਯਾਗਹੁ ਮਤਸਰ[6]। ਕਰਹੁ ਨ ਨਿੰਦਾ, ਅਵਗੁਨ ਪਰਹਰਿ। ਜੇ ਘਰ ਆਯੋ ਸਿੱਖ ਨਿਹਰਿਯਹਿ। ਨਿਜ ਨਿਜ ਘਰ ਤੇ ਸੇਵਾ ਕਰਿਯਹਿ ॥ ੨੧ ॥ ਭੋਜਨ ਬਸਤ੍ਰ ਭਾਉ ਧਰਿ ਕੀਜਹਿ।ਮਾਨਹੁ ਬਾਕ ਨ ਫੇਰਨਿਕੀਜਹਿ।ਜੇ ਸਿਖ ਕੋ ਹੁਇ ਕਾਜ ਬਡੇਰਾ। –ਬਿਨ ਧਨ ਸਰਹਿ ਨ–ਜੌ ਅਸੁ ਹੇਰਾ[7]॥੨੨॥ਸਭਿ ਮਿਲਿ ਕਰਿ ਉਚਰਹੁ ਅਰਦਾਸ।ਸਭਿ ਤੇ ਇਕ ਥਲ ਕਰ ਨਿਜ ਪਾਸ[8]। ਸਿਖ ਕੋ ਕਾਰਜ ਦੀਜੈ ਸਾਰ। ਤਬਿ ਪ੍ਰਾਪਤਿ ਤੁਮ ਕੋ ਸੁਖ ਸਾਰ॥੨੩॥ਜਹਿੰ ਸਤਿ ਸੰਗਤਿ ਕੋ ਸਮੁਦਾਇ। ਕਥਾ ਕੀਰਤਨ ਕਰਹਿੰ ਬਨਾਇ। ਤਹਾਂ ਜਾਇ ਸੰਧਯਾ ਅਰੁ ਪ੍ਰਾਤੀ ।ਧਰਹੁ ਪ੍ਰੀਤ ਕਰਿ ਮਤਿ ਕੋ ਰਾਤੀ[9] ॥੨੪॥ ਜਿਸ ਮਹਿੰ ਯਥਾ ਸ਼ਕਤਿ ਹੁਇ ਆਵਹਿ। ਧਰਮਸਾਲ ਆਪੇ ਬਨਵਾਵਹਿ।ਤਿਸ ਮੈਂ ਰਾਖਹਿ ਸਿੱਖ ਟਿਕਾਇ। ਪੰਥੀ ਕੋ ਭੋਜਨ ਮਿਲਿ ਜਾਇ॥੨੫॥ਇਕ ਸਿਖ ਦੇਹਿ,ਕਿ ਸਭਿ ਮਿਲ ਦੇਵੈਂ। ਸਿਮਰਹਿੰ ਨਾਮ ਸੁਜਨ ਕੋ ਸੇਵੈਂ। ਕਹਾਂ ਮਹਾਤਮ ਇਸ ਕੋ ਕਹਿਯਹਿ। ਪੁੰਨ ਪਦਾਰਥ ਸਮ ਨਹਿੰ ਲਹਿਯਹਿ ॥੨੬॥ ਇਸ ਜਗ ਮਹਿੰ ਸੁਖ ਪਾਇ

[1]ਕਰਮਾਂ ਦੇ ਸਾਰੇ ਬੰਧਨ ਨਾਸ਼ ਕੀਤੇ। [2]ਪ੍ਰੰਦਰ। [3]ਸੱਤੇ। [4]ਈਰਖਾ [ਸੰਸਃ, ਮਤਸਰ]। [5]ਏ ਮੇਰਾ ਤੁਸੀਂ ਦੇਖੋ। [6]ਆਪਣੇ ਪਾਸੋਂ ਤੇ ਸਾਰਿਆਂ ਕੋਲੋਂ (ਧਨ) ਇਕ ਥਾਂ (ਕੱਠਾ) ਕਰਕੇ। [7]ਬੁੱਧੀ ਨੂੰ ਚੱਤੀ ਹੋਈ ਕਰਕੇ। *ਪਾਃ–ਬਰ। †ਪਾਃ–ਖੋਟੜਾ।

ਘਨੇਰਾ। ਅੰਤ ਗੁਰੂ ਢਿਗ ਲਹੈ ਬਸੇਰਾ। ਪਾਛਲ ਰਾਤਿ ਕਰਹੁ ਇਸ਼ਨਾਨ। ਗੁਰ ਬਾਨੀ ਪੜ੍ਹੀਅਹਿ ਹਿਤ ਠਾਨਿ'॥੨੭॥ਸੁਨਿ ਉਪਦੇਸ਼ ਕਮਾਵਨ ਲਾਗੇ। ਗੁਰੂ ਪ੍ਰੇਮ ਪਾਗੇ ਬਡਿਭਾਗੇ। ਅੰਤ ਸਮੈ ਸਤਿਗੁਰ ਕੇ ਪਾਸ। ਪ੍ਰਾਪਤਿ ਭਏ ਅਨੰਦ ਪ੍ਰਕਾਸ਼ ॥੨੮॥ ਧਰਿ ਸ਼ਰਧਾ ਜਾਪਾਅਰੁਮੱਈਆ। ਖੁੱਲਰ ਜਾਤਨਾਮੁ ਜਿਸ਼*ਨੱਈਆ।ਭੁਲਸਾ,ਵਹੁਰਾ ਮਿਲਿ ਸਿਖ ਚਾਰੇ। ਸਤਿਗੁਰ ਰਾਮਦਾਸ ਕੇ ਦ੍ਵਾਰੇ ॥੨੯॥ ਆਇ ਪ੍ਰਵੇਸ਼ੇ ਦਰਸ਼ਨ ਪਾਯੋ। ਕੀਨ ਬੰਦਨਾਂ ਸੀਸ ਨਿਵਾਯੋ। ਜੁਗ ਕਰ ਜੋਰਤਿ ਅਰਜ਼ ਬਖਾਨੀ। 'ਦਿਹੁ ਉਪਦੇਸ਼ ਅਪਨ ਜਨ†ਜਾਨੀ ॥੩੦॥ਰਹੈਂ ਗ੍ਰਿਹਸਤ ਮਹਿੰ ਕਹਨੋ ਕਮਾਵੈਂ।ਜਿਸ ਤੇ ਹਮ ਸਿੱਖੀ ਪਦਪਾਵੈਂ। ਬਸਹਿੰ ਅਵਾਸ ਉਦਾਸੀ ਪਾਇ। ਦਿਨ ਪ੍ਰਤਿ ਉਰ ਤੇ ਮੋਹ ਮਿਟਾਇ' ॥ ੩੧॥ ਸ਼੍ਰੀ ਗੁਰ ਰਾਮਦਾਸ ਉਪਕਾਰੀ।ਬਾਨੀ ਕਰੁਨਾ ਠਾਨਿ ਉਚਾਰੀ। 'ਜਿਮੁ ਨਿਸ ਦਿਨ ਘਰਕਾਜ ਸੁਧਾਰੇ।ਤਮਾਗਹੁ ਕਬਹੁੰ ਨ,ਲਾਗਹਿੰ ਪਮਾਰੇ॥੩੨॥ ਤਥਾ ਪਮਾਰ ਧਾਰਹੁ ਗੁਰਬਾਨੀ। ਪਠਨਿ ਸੁਨਨਿ ਕੀਜਹਿ ਰੁਚਿ ਠਾਨੀ। ਧਰਨੋ ਅਰਥ ਜੋ ਸ਼ਬਦ ਮਝਾਰ।ਬਾਰ ਬਾਰ ਉਰ ਕਰਹੁ ਬਿਚਾਰ॥ ੩੩ ॥ ਕਮਾ ਗੁਰ ਕਹੈਂ, ਕਰੈਂ ਹਮ ਕਹਾਂ। ਸਨੈ ਸਨੈ ਮੋਰਹੁ ਮਨ ਮਹਾਂ[1]। ਮਮ ਸਰੀਰ ਕੋ ਧਾਰਹੁ ਧਮਾਨ।ਅੰਮ੍ਰਿਤ ਵੇਲਾ ਪੁੰਨ ਮਹਾਂਨ॥੩੪॥ਮਮ ਬਾਨੀ ਕੋ ਕਰਹੁ ਉਚਾਰਨਿ। ਮਿਲਿ ਸਿੱਖਨਿ ਤੇ ਅਰਥ ਬਿਚਾਰਨ। ਜਿਮ ਤੁਰੰਗ ਕੋ ਦੇਹਿੰ ਮਸਾਲਾ। ਬਹੁਰ ਕਰਹਿੰ ਕਾਜੈ[2] ਚਿਰਕਾਲਾ ॥੩੫॥ ਤਬਿ ਹਯ ਰੋਗੀ ਹੋਇ ਨਿਰੋਵਾ[3]।ਸਭਿ ਸਰੀਰ ਕੀ ਬਮਾਧੀ ਖੋਵਾ।ਤਿਮ ਸਤਿਗੁਰ ਕੋ ਕਰਿਬੋ ਧਮਾਨ।ਹਿਰਦੇ ਧਾਰਨ ਪ੍ਰੇਮ ਮਹਾਨ॥੩੬॥ਸਿਮਰਹਿੰ ਵਾਹਿਗੁਰੂ ਸਤਿਨਾਮੂ। ਤਬਿ ਨਾਸਹਿ ਹਉਮੈ ਬਡ ਆਮੂ[4]। ਮਨ ਤੁਰੰਗ ਬਡ ਸੁਧਤਾ ਪਾਵੈ। ਗੁਰ ਅਨੁਸਾਰੀ ਹੁਇ ਥਿਰਤਾਵੈ ॥੩੭॥ ਪਾਇਨ ਥਿਚਰਤਿ[5] ਸਿਮਰਹੁ ਨਾਮੂ। ਹਾਥਨ ਕਰਿਹੁ ਕਾਜੁ ਸਭਿ ਧਾਮੂ। ਊਠਤਿ ਬੈਠਤਿ ਜਾਗਤਿ ਸੋਵਤਿ। ਸੁਨਿਤੇ ਸ਼ਰਵਲ,ਬਿਲੋਚਨ ਜੋਵਤਿ ॥੩੮॥ ਰਿਦਾ ਧਰਹੁ ਸਤਿਗੁਰ ਕੇ ਸੰਗ। ਅਪਰ ਕ੍ਰਿਯਾ ਕਰਿਯਹਿ ਸਭਿਅੰਗ।ਜਿਮ ਸਿਰਘਟ[6]ਬਹੁ ਬਾਤ ਬਨਾਵਤਿ।

---

[1]ਮਨ ਨੂੰ ਬਹੁਤ ਮੋੜੇ। [2]ਮਸਾਲਾ ਦੇਣ ਮਗਰੋਂ ਘੋੜੇ ਨੂੰ ਕਜਈ ਪਾਕੇ ਖਾਣੇਂ ਪੀਣੇਂ ਕੁਛ ਚਿਰ ਰੋਕ ਰੱਖਣਾ। [3]ਤੰਦਰੁਸਤ। [4]ਰੰਗ। [5]ਭਾਵ ਟੁਰਦਿਆਂ ਫਿਰਦਿਆਂ। [6]ਸਿਰ ਤੇ ਘੜੇ ਵਾਲੀ।

ਪਾਃ—ਜਿਮ । ਨਾਮ ਜਿ ਘਨਈਆ। ਭਾਈ ਗੁਰਦਾਸ ਜੀ ਦੀ ਤੁਕ ਐਉਂ ਹੈ:— ਮਾਈਆ ਜਾਪਾ ਜਾਣੀਅਨਿ ਨਈਆ ਖੁੱਲਰ ਗੁਰੂ ਪਿਆਰਾ। †ਪਾਃ—ਦਾਸ ਨਿਜ।

ਹਾਥ ਹਲਾਵਤਿ,ਮਾਰਗ ਜਾਵਤਿ ॥੩੯॥ ਤਉ ਘਟੇ ਸੋਂ[1] ਮਨ ਹੈ ਜੁਰਿਓ। ਗਿਰਹਿ ਨ ਡੋਲਹਿ, ਰਹੈ ਸੁ ਧਰਿਓ। ਇਮ ਬੁਧਿ ਨਿਸ਼ਚਲ ਕਰਿ ਸੁਖ ਪਾਵੋ।ਅੰਤਕਾਲ ਕੈਵਲ ਹੁਇ ਜਾਵੋ'॥੪੦॥ਸ਼੍ਰੀ ਗੁਰ ਰਾਮਦਾਸ ਉਪਦੇਸ਼। ਚਾਰਹੁੰ ਸਿੱਖ ਕਮਾਇਂ ਹਮੇਸ਼। ਸੇਵਤਿ ਰਹੈ ਸੁ ਜਾਵਦੋਂ[2] ਜੀਵਤਿ। ਅੰਤ ਸਮੀਪੀ ਗੁਰ ਕੇ ਥੀਵਤਿ[3]॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਅਸ਼ਟਦਸਮੋ ਅੰਸੂ ॥ ੧੮ ॥

੧੯. [ਸ਼੍ਰੀ ਅਰਜਨ ਜੀ ਦੇ ਬਿਨੈ ਪੱਤ੍ਰ]

ਦੋਹਰਾ ॥ ਜਿਸ ਪ੍ਰਕਾਰ ਸਤਿਗੁਰ ਪਿਤਾ ਕਰਤਿ ਦਿਵਸ ਪ੍ਰਤਿ ਕਾਰ[4]। ਸ਼੍ਰੀ ਅਰਜਨ ਸੰਗਤਿ ਬਿਖੈ ਕਰਤੇ ਤਥਾ ਅਚਾਰ ॥ ੧ ॥ ਚੌਪਈ ॥*ਬੀਤ ਗਯੋ ਲਵਪੁਰਿ ਚਿਰ ਕਾਲ। ਕਰੀ ਨ ਸਤਿਗੁਰ ਪੁੱਤ੍ਰ ਸਮਾਲ। ਜਿਤਿਕ ਨਿਕਟ ਵਰਤੀ ਗੁਰ ਕੇਰੇ।ਸਭਿ ਪ੍ਰਿਥੀਏ ਤੇ ਡਰਹਿਂ†ਘਨੇਰੇ॥੨॥ਤਿਮ ਜਿਸਕੋ ਰੁਖ ਦੇਖਨ ਕਰਹਿਂ। ਤਿਮ ਬਰਤਹਿਂ ਅਰੁ ਬਦਨ ਉਚਰਹਿਂ।ਬੋਲਤਿ ਕੋ ਸਨਮਾਨਤਿ ਘਨੇ[5]। ਤਿਸ ਤੇ ਲੇਤਿ ਕਾਜ ਜੋ ਬਨੇ[6] ॥ ੩ ॥ ਸ਼੍ਰੀ ਅਰਜਨ ਕੋ ਸਿਮਰਹਿਂ ਨਾਂਹਿਨ।ਕਬਿ ਪ੍ਰਸੰਗ ਤੇ ਕਰਹਿਂ‡ ਸਰਾਹਿ ਨ।ਸਭਿ ਪ੍ਰਿਥੀਏ ਤੇ ਕਰਿ ਕੈ ਤ੍ਰਾਸੁ।ਇਸੇ ਸਰਾਹੈਂ ਸੁਗੁਨ ਪ੍ਰਕਾਸ਼[7]॥੪॥ਪੁੱਤ੍ਰ ਪਰਖਬੇ ਹਿਤ ਕਿਹ ਕਾਲ[8]। ਨਹਿਂ ਕਹਿ ਭੇਜਸੋ ਕਬਹਿ ਕ੍ਰਿਪਾਲੁ।—ਹਮ ਨੈ ਆਗਯਾ ਦੀਨਸਿ ਭਾਂਹਿ। ਤਿਸ ਮਹਿਂ ਨਿਸ਼ਚਲ ਰਹੈ ਕਿ ਨਾਂਹਿ ? ॥ ੫ ॥ ਬਿਨਾ ਕਹੇ ਚਲਿ ਆਇ ਅਵਾਸੋ।ਤੌ ਆਇਸੁ ਕੋ ਕਰਹਿ ਬਿਨਾਸੋ। ਜਬਿ ਲੌ ਹਮ ਕਹਿ ਪਠਹਿਂ ਨ ਭਾਂਹੂੰ। ਤੌ ਲਗ ਇਸਥਿਤ ਰਹਿ ਪੁਰਿ ਮਾਹੂੰ[9] ॥ ੬ ॥ ਤੌ ਆਇਸੁ ਮਹਿਂ ਰਹਿਬੇ ਵਾਰੋ।ਹੋਵਹਿ ਗੁਰਤਾ ਕੇਰ ਅਧਾਰੋ—।ਇਮ ਬਿਚਾਰ ਕਰਿ ਸਿਮਰਨੋ ਨਾਂਹੀ।ਚਿਰੰਕਾਲ ਭਾ ਲਵਪੁਰਿ ਮਾਂਹੀ॥੭॥ ਸੋ ਦਰਸ਼ਨ ਕੋ ਚਾਹਤਿ ਐਸੇ।

---

[1]ਘੜੇ ਨਾਲ। [2]ਜਦ ਤਕ। [3]ਹੋ ਗਏ। [4]ਹਰ ਰੋਜ਼ ਕਾਰਜ ਕਰਦੇ। [5](ਪ੍ਰਿਥੀਏ) ਦੇ ਬੋਲਣ ਨੂੰ ਘਨਾ ਆਦਰ ਦਿੰਦੇ ਸਨ। [6]ਜੋ ਕੰਮ (ਜੋ ਲੋੜ) ਆ ਬਣੇ ਉਸ (ਪ੍ਰਿਥੀਏ) ਤੋਂ ਲੈਂਦੇ (ਜਾ ਪੂਰੀ ਕਰਏ)। [7]ਇਸਦੇ ਸ਼ੁਭ ਗੁਣਾਂ ਨੂੰ ਪ੍ਰਗਟ ਕਰਕੇ। [8]ਕਿਸੇ ਵੇਲੇ ਭੀ। [9]ਛਾਵ ਲਾਹੌਰ ਵਿੱਚ।

*ਏਥੇ ਛਾਪੇ ਦੇ ਨੁਸਖੇ ਵਿਚ ਚੋਪਈ ਹੈ ਜੋ ਇਸ ਪ੍ਰਕਾਰ ਹੈ:—'ਤਹਾਂ ਰਹੈਂ ਗੁਰ ਪੁਰਬੀ ਕਰਿਹੀਂ। ਮੁਹਨਿਕਾਦਸ਼ੀ ਨਾਮ ਉਚਰਿਹੀਂ। ਜੋ ਇਸ ਦਿਨ ਮੈਂ ਸੰਗਤਿ ਆਵੈ। ਮਨ ਬਾਂਛਤ ਫਲ ਕੋ ਤਬ ਪਾਵੈ'। ਇਹ ਆਖੇਪਕ ਜਾਪਦੀ ਹੈ,ਕਿਉਂਕਿ ਲਿਖਤੀਆਂ ਵਿਚ ਨਹੀਂ ਹੈ। ਇਕ ਲਿਖਤੀ ਦੇ ਹਾਸ਼ੀਏ ਤੇ ਕਿਸੇ ਨੇ ਛਾਪੇ ਤੋਂ ਉਤਾਰਾ ਕੀਤੀ ਹੈ।

†ਪਾ:—ਦਬਹਿਂ। ‡ਪਾ:—ਕਰਨ।

ਚਾਤ੍ਰਿਕ ਚਿਤਵਤਿ ਘਨ ਕੋ ਜੈਸੇ। ਕਲ[1] ਨਹਿੰ ਪਰਹਿ ਰਿਦੇ ਮਹਿੰ ਕਬੈ। ਪ੍ਰੇਮ ਪ੍ਰਵਾਹ ਬ੍ਰਧਹਿ ਉਰ ਤਬੈ ॥੮॥ ਬਹੁਤ ਬਿਚਾਰਤਿ ਗੁਰ ਗਤਿ ਭਾਰੀ। ਸਿਮਰਤਿ ਪਉੜੀ ਸ਼ਬਦ ਸੁਧਾਰੀ[2]। ਸੋ ਕਾਗਤ ਪਰ ਲਿਖੀ ਬਨਾਇ। ਨਿਜ ਮਨ ਦਸ਼ਾ ਜਥਾ ਅਕੁਲਾਇ ॥ ੯ ॥ (ਸ਼੍ਰੀ ਮੁਖਵਾਕ:-*)

ਮੇਰਾ ਮਨ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥
ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨੈ ਸੰਤ ਪਿਆਰੇ ਜੀਉ ॥ ੧ ॥
ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥ ੧ ॥ ਰਹਾਉ ॥

ਚੌਪਈ ॥ ਇਕ ਸਿਖ ਹਾਥ ਸੌਂਪ ਕਰਿ ਦੀਨਸਿ। ਤਿਸ ਕੋ ਸਾਥ ਬਚਨ ਇਮ ਕੀਨਸਿ। 'ਇਹੁ ਅਰਦਾਸ[3] ਲੇਹੁ ਕਰ ਧਾਰੀ। ਦੀਜੈ ਸਤਿਗੁਰ ਕੇਰ ਅਗਾਰੀ ॥ ੧੦ ॥ ਕ੍ਰਿਪਾ ਕਰਹਿੰ ਜਬਿ ਬਾਚਹਿੰ ਏਹਿ। ਬਹੁਰ ਤੋਹਿ ਜਿਮ ਉੱਤਰ ਦੇਹਿੰ। ਸੁਨਿ ਕਰਿ ਸ਼੍ਰੀ ਸਤਿਗੁਰ ਤੇ ਬੈਨ। ਪੁਨ ਆਵਹੁ ਲਵਪੁਰਿ ਨਿਜ ਐਨ'। ੧੧॥ ਸੁਨਿ ਕੈ ਸ਼੍ਰੀ ਅਰਜਨ ਤੇ ਤਬੈ। ਲਈ ਪੱਤ੍ਰਿਕਾ ਮਿਲਿ ਸਿਖ ਸਬੈ। ਕਰਿ ਬੰਦਨ ਕੋ ਤਜਾਗਿ ਲਹੌਰ। ਗਮਨਜੋ ਪੰਥ ਸੁਧਾਸਰ ਓਰ॥੧੨॥ ਇਕ ਨਿਸ ਮਗ ਮਹਿੰ ਬਸਿ ਕਰਿ ਆਯੋ। ਨਿਜ ਮੰਦਰ ਮਹਿੰ ਗੁਰੂ ਸੁਹਾਯੋ। ਗਯੋ ਤਹਾਂ ਕੋ ਲੈ ਅਰਦਾਸੁ। ਜਿਸ ਕੇ ਉਰ ਦਰਸ਼ਨ ਕੀ ਆਸ ॥ ੧੩ ॥ ਬੈਸਜੋ ਪ੍ਰਿਥੀਆ ਊਪਰ ਪੌਰ। ਪਿਖਜੋ ਓਪਰਾ ਸਿਖ ਇਹ ਔਰ। ਬੂਝਜੋ ਕਚਜੋ 'ਕਹਾਂ ਤੇ ਆਯੋ?। ਪਤੀਆ ਕਰ ਤੁਵ[4] ਕਿਨਹੁੰ ਪਠਾਯੋ' ॥੧੪॥ ਸੁਨਿ ਕੈ ਸਿਖ ਨੇ ਸਕਲ ਬਤਾਇਵ। 'ਮੈਂ ਲਵਪੁਰਿ ਤੇ ਚਲਿ ਕਰਿ ਆਇਵ। ਪੱਤ੍ਰੀ ਭੇਜੀ ਅਨੁਜ ਤੁਮਾਰੇ[5]। ਧਰੋਂ ਜਾਇ ਸਤਿਗੁਰੂ ਅਗਾਰੇ ॥੧੫॥ ਜੋ ਉੱਤਰ ਦੇਂ ਸੋ ਲੈ ਜਾਊਂ। ਗੁਰ ਸੁਤ ਲਘੁ ਕੋ ਜਾਇ ਸੁਨਾਊਂ'। ਪ੍ਰਿਥੀਆ ਚਮਕਜੋ 'ਮੋਹਿ ਦਿਖਾਇ। ਮੈਂ ਗੁਰ ਨਿਕਟ ਸੁ ਦੇਉਂ ਪੁਚਾਇ॥੧੬॥ ਤੋਹਿ ਜਾਨ ਕੋ ਅਬ ਨਹਿੰ ਸਮੋ। ਡੇਰੇ ਜਾਹੁ, ਇਹਾਂ ਕਰਿ ਨਮੋ'। ਖੋਲਿ ਪੱਤ੍ਰਕਾ ਪ੍ਰਿਥੀਏ ਹੇਰੀ। ਪਠੀ ਤੁਕਾਂ ਸੁਠ ਲਿਖੀ ਬਡੇਰੀ॥੧੭॥-ਇਹ ਤੌ ਬਾਲੀਕਰੀ ਬਨਾਇ। ਚਹੁੰ

[1]ਚੈਨ, ਸ਼ਾਂਤੀ। [2](ਗੁਰੂ ਜੀ ਨੂੰ) ਯਾਦ ਕਰਦਿਆਂ ਸ਼ਬਦ ਦੀ ਪਉੜੀ ਬਣਾਈ। [3]ਚਿੱਠੀ। [4]ਚਿੱਠੀ ਤੇਰੇ ਹੱਥ ਹੈ। [5]ਆਪ ਦੇ ਛੋਟੇ ਭਾਈ ਨੇ।

*ਕਈ ਨੁਸਖਿਆਂ ਵਿਚ ਏਥੇ 'ਮਾਝ ਮਹਲਾ ੫' ਲਿਖਿਆ ਹੈ। ਸ਼੍ਰੀ ਗੁਰੂ ਜੀ ਨੇ ਇਸ ਵੇਲੇ ਮਾਝ ਮਹਲਾ ੫ ਨਹੀਂ ਲਿਖਿਆ, ਕਿਉਂਕਿ ਅਜੇ ਆਪ ਗੱਦੀ ਤੇ ਨਹੀਂ ਸਨ, ਤੇ ਇਹ ਚਿੱਠੀ ਸੀ।

ਪ੍ਰਤਿਸ਼ਾਹੁਨ ਕੀ ਜਿਸੁ ਭਾਇਜਿਨ ਮਹਿੰ ਪ੍ਰੇਮ ਜਨਾਵਨ ਕੀਨਸਿ।ਮਿਲਿਬੇ ਕੀ ਲਾਲਸ ਮਨ ਭੀਨਸਿ[1] ॥੧੮॥ ਪਠਹਿੰ ਪਿਤਾ ਜਬ, ਤਿਸੈ ਹਕਾਰਹਿੰ[2]। ਹੁਇ ਪ੍ਰਸੰਨ ਨਿਜ ਥਾਨ ਬਿਠਾਰਹਿੰ। ਇਸ ਕਾਰਨ ਤੋ ਨਹਿੰ ਦਿਖਰਾਵੌਂ। ਅਪਨੇ ਖੀਸੇ ਬਿਖੈ ਰਖਾਵੌਂ–॥੧੯॥ ਨਹਿੰ ਸਤਿਗੁਰ ਕੇ ਢਿਗ ਪਹੁੰਚਾਈ। ਰਾਖਿ ਆਪਨੇ ਪਾਸ ਛੁਪਾਈ। ਨਿਸਾ ਗੁਜ਼ਾਰੀ ਕਰਿ ਸਿਖ ਭੋਰਾ। ਆਯਹੁ ਗੁਰ ਦਰ ਹੋਤਿ ਸਵੇਰਾ ॥੨੦॥ ਪ੍ਰਿਥੀਏ ਨੈ ਅਵਲੋਕਨ ਕੀਨਾ। ਨਿਕਟ ਹਕਾਰਸਿ ਉੱਤਰ ਦੀਨਾ।[3]ਪਠੀ ਪੱਤ੍ਰਿਕਾ[4] ਸਤਿਗੁਰ ਸੋਇਹਰਖਤਿ ਭਏ ਕੁਸ਼ਲ ਜੁਤਿ ਜੋਇ॥੨੧॥ਸੁਖ ਆਨੰਦ ਇਤ ਕੋ ਸਭਿ ਦੀਜੈ। ਸ਼੍ਰੀ ਅਰਜਨ ਕੇ ਸੰਗ ਕਹੀਜੈ।–ਲਵਪੁਰਿ ਮਹਿੰ ਸੰਗਤਿ ਮਿਲਿ ਰਹਿਯਹਿ। ਸਿੱਖਨ ਤੇ ਸੇਵਾ ਕੋ ਲਹਿਯਹਿ–॥੨੨॥ ਅਬਿ ਤੁਮ ਗਮਨਹੁ ਕਾਜ ਨ ਆਨਾ[5]। ਸੁਨਿ ਸਿਖ ਨੈ ਤਬਿ ਕੀਨ ਪਯਾਨਾ। ਛਲ ਕਰਿ ਗੁਰ ਸੋਂ ਮਿਲਨ ਨ ਦਯੋ। ਭੋਰ ਹੋਤਿ ਹੀ ਪਠਿਬੋ ਕਿਯੋ[6]॥੨੩॥ਮਗ ਉਲੰਘਨੇ ਪ੍ਰਵਿਸ਼ਨੋ ਲਾਹੌਰ*।ਸ਼੍ਰੀ ਅਰਜਨ ਸੋਂ ਮਿਲਿ ਕਰ ਜੋਰਿ। ਬੰਦਨ ਕਰਿਕੈ ਕਹਿ ਸੁ ਪ੍ਰਸੰਗ। [7]ਮਿਲਨੋ ਪੌਰ ਪਰ ਪ੍ਰਿਥੀਏ ਸੰਗ॥੨੪॥ਲਈ ਪੱਤ੍ਰਿਕਾ ਗੁਰ ਢਿਗ ਗਯੋ।ਭੋਰ ਭਈ ਮੁਝ ਸੋਂ ਕਹਿ ਦਯੋ। –ਕੁਸ਼ਲ ਅਨੰਦ ਦੇਹੁ ਸੁਧਿ ਜਾਇ। ਪਢਿ ਲੀਨਸਿ ਜੋ ਤੈਂ ਇਤ ਲਯਾਇ–[8]॥੨੫॥ਸੁਨਿ ਸ਼੍ਰੀ ਅਰਜਨ ਚਿੰਤਉਪਾਈ।–ਮੋਹਿ ਬਿਸਾਰਜੋ ਪਿਤ ਸੁਖਦਾਈ।ਦੂਰ ਰਹੈ ਨਿਤ ਹੋਹਿ ਨ ਪਯਾਰੁ। ਢਿਗ ਵਰਤੀ ਸੰਗ ਪ੍ਰੇਮ ਉਦਾਰੁ[9]॥੨੬॥ਪਠੀ ਪੱਤ੍ਰਿਕਾ, ਉੱਤਰ ਨ ਲਿਖਨੋ। ਮੁਝ ਸੋਂ ਪ੍ਰੇਮ ਨ, ਯਾਂਤੇ ਪਿਖਨੋ।ਅੰਤਰਯਾਮੀ ਗੁਰੁ ਉਦਾਰੇ। ਜਾਨਨੋ ਕਿਮ ਨਹਿੰ ਪ੍ਰੇਮ ਹਮਾਰੇ॥੨੭॥ ਦਰਸ਼ਨ ਕੋ ਚਾਹਤਿ ਦਿਨ ਰੈਨ। ਜਲ ਜੁਤਿ[10] ਰਹੇ ਤਰਸਤੇ ਨੈਨ। ਦੀਨ ਜਾਨ ਮੁਝ ਕਬਹਿ ਬੁਲਾਵਹਿੰ।ਸਿਰ ਪਰ ਕਰ ਫੇਰਹਿੰ ਹਰਿਖਾਵਹਿੰ॥੨੮॥ਸੋ ਬਡਿਭਾਗੋ ਰਹੈਂ ਜੁ ਪਾਸਿ।ਮੁਖ ਪਿਖਿ ਬਚ ਸੁਨਿ ਪੁਰਵਹਿੰ ਆਸ। ਹੌਂ ਨਿਰਭਾਗ ਬਿਯੋਗੀ ਹੋਵਾ। ਚਿਰ ਬੀਤਨੋ ਨਹਿੰ ਦਰਸ਼ਨ ਜੋਵਾ–॥ ੨੯ ॥ ਇਮ ਚਿਤਵਤਿ ਚਿਤਿ ਚਿੰਤ ਬਿਸਾਲਾ।ਬੀਤ ਗਯੋ ਪੁਨ ਕੇਤਿਕਕਾਲਾ। ਦੁਤਿਯ

---

[1]ਮਿਲਨੇ ਦੀ ਲਾਲਸਾ ਵਿਚ ਮਨ ਭਿੱਜਾ ਹੋਇਆ (ਜਣਾਯਾ ਹੈ)। [2]ਜਦੋਂ ਪਿਤਾ ਜੀ (ਏਹ ਚਿੱਠੀ) ਪੜ੍ਹਨਗੇ ਤਾਂ (ਨਿਸ਼ਚੇ ਛੋਟੇ ਭਾਈ ਨੂੰ) ਬੁਲਾ ਘੱਲਣਗੇ। [3]ਪੜ੍ਹੀ ਹੈ ਚਿੱਠੀ। [4]ਭੇਜ ਦਿੱਤਾ। [5]ਸਮੀਪੀਆਂ ਨਾਲ ਪ੍ਰੇਮ ਬੜਾ ਹੁੰਦਾ ਹੈ। [6]ਅੱਖੂਆਂ ਨਾਲ ਭਰੇ।

*ਪਾ–ਪਰਵਸਿਓ ਲਹੌਰ।

ਸ਼ਬਦ ਕੋ ਪਦ ਰਚਿ ਲੀਨ।ਲਿਖ ਕਾਗਦ ਪਰ ਪਢਿਬੋ*ਕੀਨ॥੩੦॥ਤਿਸੀ ਸਿੱਖ ਕੋ ਬਹੁਰ ਪਠਾਵਾ। 'ਜਾਹੁ ਅਬਹਿ ਸਤਿਗੁਰ ਜਿਸ ਥਾਵਾ'। ਸੋ ਪਦ ਸ਼ਬਦ ਕਹੋਂ† ਲਿਖਿ ਅਬੈ। ਦਰਸ਼ਨ ਪਜਾਸ ਭਨੀ ਬਿਚ ਤਬੈ ॥੩੧॥

(ਸ਼੍ਰੀ ਮੁਖਵਾਕ:-) ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ ਚਿਰੁ ਹੋਆ ਦੇਖੇ ਸਾਰਿੰਗ ਪਾਣੀ ॥ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥ ੨ ॥ ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥ ੧ ॥ ਰਹਾਉ ॥

ਚੌਪਈ॥ਕਾਗਦ ਕੋ ਸਕੇਲ[1] ਕਰਿ ਦੀਨਾ। ਸਿਖ ਨੇ ਲੈ ਕਰਿ ਪਜਾਨਾ ਕੀਨ। ਸੁਧਾ ਸਰੋਵਰ ਕੋ ਚਲਿ ਆਇਵ। ਤਰਨਿ ਦੁਰੇ ਗੁਰ ਦਰ ਦਰਸਾਇਵ[2] ॥੩੨॥ਤਿਸ ਛਿਨ ਹੋਤਿ ਸਦਨ ਕੇ ਮਾਂਹਿ[3]। ਵਹਿਰ ਨ ਹੁਤੇ ਮਿਲਹਿ ਕਿਸ ਪਾਹਿ। ਥਿਰਜੋ ਪੌਰ ਪੁਰ ਘਟਿਕਾ ਜਬੈ। ਪ੍ਰਿਥੀਆ ਨਿਕਸਜੋ ਘਰ ਤੇ ਤਬੈ॥ ੩੩ ॥ ਬੈਠਜੋ ਸਿੱਖ ਪਛਾਨਜੋ ਸੋਈ। ਲਖਜੋ-ਅਨੁਜ ਕਛੁ ਭੇਜਜੋ ਹੋਈ-। ਨਿਕਟ ਹਕਾਰਜੋ ਪੁਛਨ‡ ਕੀਨ।ਸਿਖ ਨੇ ਕਾਢ ਪੱਤ੍ਰਿਕਾ ਦੀਨ॥੩੪॥ਖੋਲਿ ਪਢਜੋ ਸੰਕਟ ਭਾ ਐਸੇ। ਲਗਜੋ ਸੇਲ ਕਰਕਤਿ[4] ਉਰ ਜੈਸੇ। -ਰਚਨ ਲਗਜੋ ਅਬਿ ਨਿਤਿਪ੍ਰਤਿ ਬਾਨੀ। ਗੁਰ ਕੀ ਕੀਰਤਿ ਬੀਚ ਬਖਾਨੀ॥੩੫॥ ਜਿਮ ਪਿਤ ਰਚਹਿੰ ਤਥਾ ਸੋ ਕਰਿਹੀ। ਰੀਝਹਿ ਸਤਿਗੁਰ ਜਥਹਿ ਨਿਹ-ਰਿਹੀਂ-।ਤਬਿ ਸਿਖ ਕੋ ਡੇਰਾ ਕਰਿਵਾਇ। ਕਹਤਿ ਭਜੋ'ਮੈਂ ਦਿਉਂ ਪਹੁੰਚਾਇ' ॥੩੬॥ਖੀਸੇ ਪਾਇ ਸਦਨ ਨਿਜ ਗਯੋ। ਨਿਸਾ ਬਿਤਾਇ ਬੁਲਾਵਨ ਕਯੋ। 'ਸ਼੍ਰੀ ਅਰਜਨ ਪਾਤੀ ਜੁ ਪਠਾਏ। ਗੁਰੂ ਪਿਤਾ ਪਠਿ ਕਰਿ ਹਰਖਾਏ॥੩੭॥ ਕੁਸ਼ਲ ਛੇਮ ਸਭਿ ਜਾਨੀ ਗਈ।ਹੈ ਅਨੰਦ ਇਤ ਤੇ ਸੁਧ ਦਈ। ਲਵਪੁਰਿ ਕੋ ਅਬਿਕਰੋ ਪਧਾਨ।ਇਮ ਤਿਨਸੋਂ ਸਤਿਗੁਰੂ ਬਖਾਨ॥੩੮॥-ਧਰਮਸਾਲ ਕੀ ਸੇਵ ਕਰਾਵਹੁ।ਸਭਿ ਸੰਗਤਿ ਕੋ ਮੇਲ ਬਨਾਵਹੁ।ਸਤਿ ਸੰਗਤ ਹੈ ਦਰਸ ਹਮਾਰਾ।ਮਿਲਹੁ ਕਰਹੁ ਸਿੱਖਨ ਨਿਸਤਾਰਾ-'॥੩੯॥ਸੁਨਿਕੈ ਤਿਹਕੀਨਸਿ ਪ੍ਰਸਥਾਨਾ[5]। ਪ੍ਰਿਥੀਏ ਤਬੈ ਬਿਚਾਰਨ ਠਾਨ।-ਖਸ਼ਟ ਬਰਖ ਕਛੁ ਊਪਰ ਮਾਸ। ਪਿਤ ਕੀ ਬਧ ਤਬਿ ਲਗ ਹੈ ਸਾਸ ॥੪੦॥ ਸਮਾਂ ਸਮੀਪ ਆਇ ਸੋ ਗਇਊ। ਗੁਰਤਾ ਤਿਲਕ ਤਬਹਿ ਮੈ ਲਇਊਂ।ਤਾਵਦ ਅਰਜਨ ਮਿਲਹਿ

[1]ਲਪੇਟ ਕੇ। [2]ਸੁਰਜ, ਛੁਪੇ ਗੁਰਾਂ ਦਾ ਦਰਵਾਜਾ ਡਿੱਠਾ। [3](ਗੁਰੂ ਜੀ)ਅੰਦਰ ਸਨ। [4]ਰੜਕਦਾ ਹੈ। [5]ਜਾਣਾ। *ਪਾ:-ਪਠਬੋ। †ਪਾ:-ਕੁ ਹੋਂ। ‡ਪਾ:-ਬੁਝਨ।

ਨ ਆਇ। ਭ੍ਰਾਤ ਸ਼ਰੀਕ ਸੰਸ ਉਪਜਾਇ[1] ॥੪੧॥ ਨਿਰਸੰਦੇਹ ਮੈਂ ਪਿਤਾ ਪਿਛਾਰੀ॥ਬਹੁਰ ਨ ਬੋਲਹਿ ਮੋਹਿ ਅਗਾਰੀ[2]। ਗਾਦੀ ਪਰ ਮੇਰੋ ਅਧਿਕਾਰੂ। ਦੁਰਜੋ ਨ, ਜਾਨਹਿ ਸਭਿ ਸੰਸਾਰੂ॥੪੨॥ਪਿਤਾ ਜਿਯਤ ਲੌ ਸੰਸੈ ਹੋਈ॥ਰਹਿੰ ਪ੍ਰਤਿਕੂਲ ਸਦਾ ਦਿਸ਼ ਮੋਹੀ[3]। ਜੇ ਅਰਜਨ ਢਿਗ ਆਇ ਨ ਭਾਵਤ। ਨੀਕੀ ਬਾਤ ਮਾਨਹੌਂ ਜਾਵਤ[4]–॥੪੩॥ ਇੱਤ੍ਯਾਦਿਕ ਬਹੁ ਰਿਦੈ ਬਿਚਾਰੈ। ਹੋਤਿ ਨ ਗੁਰ ਆਇਸੁ ਅਨੁਸਾਰੈ। ਧਨ,ਬੁਧਿ,ਬਲ ਤੇ ਚਹਿ ਗੁਰਿਆਈ। ਸਰਬੱਗ੍ਯਨ ਢਿਗ ਤੇ ਕਿਮ ਪਾਈ[5]॥੪੪॥ ਗਯੋ ਸਿੱਖ ਲਵਪੁਰੀ ਮਝਾਰੀ। ਸ਼੍ਰੀ ਅਰਜਨ ਢਿਗ ਸਕਲ ਉਚਾਰੀ।[6]ਬਿਨਾਕਹੇ ਪ੍ਰਿਥੀਏ ਨੇ ਲੀਨੀ। ਗੁਰ ਢਿਗ ਦਈ ਕਿਧੌਂ ਨਹਿ ਦੀਨੀ ॥ ੪੫॥ ਝੂਠੋ ਸੋ ਬੋਲਤਿ ਲਖਿ ਪਾਇਵ। ਕੌਨਸਿ ਮੋਹਿ ਬਿਦਾ ਉਤਲਾਇਵ।ਨਹਿ ਪੁਰਬਮੈਂਤਿਹ ਛਲ ਜਾਨਾ॥ਅਬਿ ਕੋ ਮਤਸਰ ਸਹਤ ਪਛਾਨਾ॥੪੬॥ ਗੁਰ ਸੋਂ ਮਿਲਨ ਨਹੀਂ ਮੁਝ ਦਯੋ॥ਤੁਰਨ ਕਰਿਕੈ ਭੋਜਨ ਕਯੋ॥ਤਬਿ ਮੈਂ ਜਾਨਜੋ ਕਪਟ ਕਰੰਤਾ॥ਚਲਜੋ ਨ ਬਸ, ਮੈਂ ਆਇ ਤੁਰੰਤਾ[7]॥੪੭॥ਸਭਿ ਸੰਗਤਿ ਜੁਤਿ ਸੁਨਜੋ ਬ੍ਰਿਤੰਤ।ਜਾਨਜੋ ਪ੍ਰਿਥੀਆ ਛਲੀ ਛਲੰਤ। ਨਿਸ਼ਚੈ ਸ਼੍ਰੀ ਅਰਜਨ ਉਰ ਜਾਨਾ।–ਕਰਹਿ ਸ਼ਰੀਕ ਪਨੋ ਛਲ ਸਾਨਾ–॥੪੮॥ਬਹੁਰ ਤ੍ਰਿਤੀਪਦ ਸ਼ਬਦ ਬਨਾਇਵ। ਮਿਲਿਨਿ ਪਯਾਸ ਕੋ ਅਧਿਕ ਜਨਾਇਵ।ਲਿਖਿ ਕਾਗਦ ਪਰ ਇਕਠੌ ਕੀਨ। ਲਿਖੋ ਇਹਾਂ ਸੋ ਪਾਠ ਪ੍ਰਬੀਨ[8]:–॥੪੯॥ (ਸ੍ਰੀ ਮੁਖ ਵਾਕ:–)

ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥ ਮੋਹਿ ਹੋਰਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥ ੩ ॥ ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥ ੧ ॥ ਰਹਾਉ ॥

ਚੌਪਈ॥ ਕਹਿ ਸਿੱਖ ਕੋ ਨੀਕੇ ਸਮਝਾਯੋ।[9]ਅਬਿ ਕੇ ਜਾਹੁ ਗੁਰੂ ਜਿਸ ਥਾਯੋ ।ਮਿਲਹੁ ਨ ਪ੍ਰਿਥੀਏ ਕੋ ਤਹਿੰ ਜਾਇ। ਜਬਿ ਗੁਰ ਸੰਗਤਿ ਬੈਠਹਿੰ ਆਇ॥ ੫੦॥ਤਬਹਿ ਅਚਾਨਕ ਜਾਵਹੁ ਪਾਸ।ਕਰਹੁ ਸਮਰਪਨ ਇਹੁ ਅਰਦਾਸ[10]।

[1]ਭਰਾ ਸ਼ਰੀਕ (ਹੁੰਦਾ ਹੈ, ਇਹ ਗਲ ਮੈਨੂੰ) ਸੰਸਾ ਉਪਜਾਉਂਦੀ ਹੈ। [2]ਤੇ ਪਿਤਾ ਜੀ ਤੋਂ ਪਿਛੋਂ ਭਾਂ ਮੈਂ ਬੇ ਖਟਕੇ ਹੋਸਾਂ,ਭਾਵ ਜੇ ਮੈਂ ਗਦੀ ਲੈ ਲਈ ਤਾਂ ਉਨ੍ਹਾਂ ਤੋਂ ਪਿਛੋਂ ਮੇਰੇ ਸਾਹਮਣੇ ਛੋਟਾ ਭਿਰਾ ਬੋਲ ਨਹੀਂ ਸਕੇਗਾ। [3]ਪਿਤਾ ਜੀ ਸਦਾ ਮੇਰੇ ਤੋਂ ਉਲਟੇ ਰਹਿੰਦੇ ਹਨ। [4]ਜਦ ਤਾਈਂ (ਪਿਤਾ ਜੀ ਜੀਉਂਦੇ ਹਨ) ਤਦ ਤਾਂਈ ਜੇ ਅਰਜਨ ਪਾਸ ਨਾ ਆਵੇ ਤਾਂ ਮੈਂ ਸਮਝਦਾ ਹਾਂ ਕਿ ਇਹੋ ਗਲ ਚੰਗੀ ਹੈ। [5](ਪਰ) ਸਭ ਤਰ੍ਹਾਂ ਦੀ ਜਾਣਨ ਵਾਲਿਆਂ ਪਾਸੋਂ (ਐਉਂ) ਕਿਵੇਂ ਮਿਲੇ। [6]ਭਾਵ ਦਿਓ ਇਹ ਚਿਠੀ।

ਹਮ ਦਿਸ਼ ਤੇ ਬੰਦਨ ਕੋ ਕਰੀਅਹਿ। ਕਰ ਜੋਰਹੁ ਚਰਨਨ ਸਿਰ ਧਰੀਅਹਿ' ॥ ੫੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਪੱਤ੍ਰਿਕਾ ਪਠਨ ਸ਼੍ਰੀ ਅਰਜਨ' ਪ੍ਰਸੰਗ ਬਰਨਨੰ ਨਾਮ ਏਕ ਉਨਿਬੰਸਤੀ ਅੰਸੂ ॥ ੧੯ ॥

੨੦. [ਸ਼੍ਰੀ ਅਰਜਨ ਜੀ ਲਾਹੌਰੋਂ ਬੁਲਾਏ]।

ਦੋਹਰਾ॥'ਮਿਲਹੁ ਨ ਪ੍ਰਿਥੀਏ ਕੋ ਪ੍ਰਿਥਮ' ਸਮੁਝਾਯੋ ਬਹੁ ਬਾਰ।ਦਈ ਪੱਤ੍ਰਿਕਾ ਸਿੱਖ ਕਰ, ਗੁਰ ਕੋ ਬੰਦਨ ਧਾਰਿ ॥੧॥ ਚੌਪਈ॥ਧਯਾਨ ਪਿਤਾ ਗੁਰ ਕੋ ਉਰ ਧਰਿਓ।ਮਨ ਕਰਿ ਪਗ ਪ੍ਰਣਾਮ ਕੋ ਕਰਿਓ।–ਰਿਦੇ ਪ੍ਰੇਮ ਕੀ ਖੈਂਚ ਬਿਸਾਲੇ। ਕਿਉਂ ਨਹਿੰ ਜਾਨਹੁ ਮੋਰ ਹਵਾਲੇ ॥ ੨ ॥ ਦੀਨ ਬੰਧੁ ਪ੍ਰਭੁ ਅੰਤਰਜਾਮੀ !। ਕ੍ਰਿਪਾਸਿੰਧੁ ਸੁਖਦਾਇਕ ਸ੍ਵਾਮੀ !। ਦਿਨ ਮਹਿੰ ਖਾਨ ਪਾਨ ਨਹਿੰ ਭਾਵਤਿ। ਨਿਸ ਮਹਿੰ ਪਲ ਨੀਦ ਨਹਿੰ ਆਵਤਿ॥੩॥ਲਖਯੋ ਨਿਲਾਇਕ ਮੋਹਿ ਭੁਲਾਇਵ।ਦਰਸ਼ਨ ਕੋ ਨਿਤ ਚਿਤ ਅਕੁਲਾਇਵ–।ਇੱਤਯਾਦਿਕ ਅਨੇਕ ਮਨ ਗਿਨਤੀ।ਅੰਤਰ ਗਤੀ ਕਰਤਿ ਚਿਤ ਬਿਨਤੀ[1] ॥ ੪ ॥ ਸਤਿਗੁਰ ਜਾਨਹਿੰ ਉਰ ਕੋ ਪ੍ਰੇਮ। 'ਪ੍ਰੇਮ ਬਸੀ ਹੁਇ'ਜਿਨ ਕੋ ਨੇਮ। ਪਰਖਹਿੰ–ਸੁਤਿ ਆਇਸੁ ਅਨੁਸਾਰੀ–।ਦੇਨਿ ਹੇਤ ਜਗ ਗੁਰਤਾ ਭਾਰੀ ॥ ੫ ॥ ਲਵਪੁਰਿ ਤੇ ਲੇ ਕਰਿ ਅਰਦਾਸ। ਗਮਨਯੋ ਸਿੱਖਨ ਧਰੇ ਗੁਰ ਆਸ। ਮਗ ਉਲੰਘਿ ਸਗਰੋ ਕ੍ਰਮ ਕਾਰਿਕੈ।–ਮਿਲੌਂ ਹਜ਼ੂਰਸਮੋ ਸੁਬਿਚਰਿਕੈ–॥੬॥ਜਬਦਿਨ ਜਾਮ ਰਹਯੋ ਤਬਿ ਆਇਵ ।–ਪਿਖਹਿ ਨ ਪ੍ਰਿਥੀਆ–ਆਪ ਬਚਾਇਵ। ਸਤਿਗੁਰ ਜਹਾਂ ਦਿਵਾਨ ਲਗਾਇਵ।ਪ੍ਰਵਿਸ਼ਯੋ ਤਹਾਂ ਅਚਾਨਕ ਜਾਇਵ॥੭॥ਹਾਥ ਜੋਰਿ ਬੰਦਨ ਕੋ ਠਾਨੀ। ਪੁਨ ਸੰਗਤਿ ਕੀ ਨਮੋ ਬਖਾਨੀ। ਕਰ ਪਰ ਧਰਿ ਅਰਦਾਸ ਅਗਾਰੀ। ਸ਼੍ਰੀ ਅਰਜਨ ਕੀ ਅਰਜ਼ ਉਚਾਰੀ ॥੮॥ ਸੁਨਿ ਸ਼੍ਰੀ ਰਾਮਦਾਸ ਨੇ ਲੀਨਸਿ।ਖੋਲਿ ਪੱਤ੍ਰਕਾ ਦੇਖਿਨਿ ਕੀਨਸਿ।–ਮਹਦ ਪ੍ਰੇਮ ਤੇ ਦਰਸ਼ਨ ਚਾਹੁ। ਨਹੀਂ ਸ਼ਾਂਤਿ ਨਿਸ ਬਾਸੁਰ ਮਾਂਹੁ॥੯॥ਪ੍ਰੇਮ ਮਹਾਂ ਤੇ ਬਯਾਕੁਲ ਹੋਵਾ। ਹਮਰੇ ਬਿਰਹਾਤੁਰ[2] ਸੁਤ ਜੋਵਾ–। ਜਾਨਿ ਦਸ਼ਾ ਲੋਚਨ ਭਰਿ ਆਏ। ਰੁਕਯੋ ਕੰਠ ਨਹਿੰ ਬੋਲਯੋ ਜਾਏ॥੧੦॥–ਪੁੱਤ੍ਰਨ ਬਿਖੈ ਟੇਕ ਇਨ ਰਾਖੀ[3]। ਰਹਿ ਆਇਸੁ ਮਹਿੰ ਦਰਸ਼ਨ ਕਾਂਖੀ॥ਸਰਬ ਸਹਾਰਹਿ ਗੁਰਤਾ ਭਾਰ। ਅਜਰ ਜਰਹਿ ਗੋ, ਨਹਿੰ ਹੈਕਾਰਿ[4]॥੧੧॥ਰਾਖੀ ਸੋਢਿ ਬੰਸ ਬਡਿਆਈ। ਨਹੀਂ ਜਾਨ ਦੀਨਸਿ

[1]ਚਿਤ ਵਿਚ ਹੀ ਅੰਦਰ ਗਤੀ ਵਾਲੀ ਬੇਨਤੀ ਕਰਦੇ ਹਨ। [2]ਵਿਛੋੜੇ ਕਰ ਦੁਖੀ। [3]ਭਾਵ ਗੁਰਸਿੱਖੀ ਦੀ ਭਾਵਨਾ ਦੀ ਪ੍ਰਤੱਗਜਾਂ ਤਿੰਨਾਂ ਪੁਤ੍ਰਾਂ ਵਿਚੋਂ ਇਸ ਨੇ ਨਿਬਾਹ ਲਈ ਹੈ; ਅਰਥਾਤ ਇਹ ਪੂਰੇ ਉਤਰੇ ਹਨ। [4](ਇਸ ਪੁੱਤ੍ਰ ਵਿਚ) ਹੈਕਾਰ ਨਹੀਂ ਹੈ।

ਕਿਸ ਥਾਈਂ। ਤੁਕੈਂ ਸ਼ਬਦ ਕੀ ਰੁਚਿਰ ਬਨਾਈ। ਬਾਨੀ ਰਚਹਿ ਨਰਨ ਗਤਿਦਾਈ॥੧੨॥ਹਮਰੀ ਆਗਯਾ ਬੰਧਨ ਮਾਂਹੀ। ਰਹਯੋ ਸਚਿਤ,ਮੋਟੀ ਜਿਸ ਨਾਂਹੀ–ਪ੍ਰੇਮ ਬਿਖੈ ਬਿਹਬਲ ਹੁਇ ਰਹੋ। ਅਤਿ ਪ੍ਰਸੰਨ ਮਨ ਬਚ ਤਬਿ ਕਹੇ ॥੧੩॥ 'ਦੇਖਹੁ ਭਾਈ ਬ੍ਰਿਧ ! ਸੁਤ ਅਰਜਨ। ਪ੍ਰੇਮ ਬਿਖੈ ਲਿਖਿ ਅਪਨੀ ਅਰਜ਼ਨਿ[1]।ਪਠੀ ਇਹਾਂ ਸੋ ਪਠੀ ਬਨਾਇ[2]। ਤੁਕਾਂ ਸ਼ਬਦ ਕੀ ਸੁੰਦਰ ਭਾਇ ॥੧੪॥ ਚਿਰ ਹੋਯੋ ਲਵਪੁਰੀ ਪਠਾਯੋ। ਲਈ ਨ ਹਮ ਸੁਧ, ਚਿਤ ਅਕੁਲਾਯੋਅਬਿ ਤਹਿੰ ਤੁਮਰੋ ਪਹੁੰਚਨ ਬਨੈ। ਆਨਹੁੰ ਤਿਨਹਿੰ ਪ੍ਰੇਮ ਮਨ ਸਨੈ' ॥ ੧੫ ॥ ਸੁਨਿ ਸਤਿਗੁਰ ਤੇ ਤਬਿ ਬ੍ਰਿਧ ਭਾਈ। ਸ਼੍ਰੀ ਅਰਜਨ ਕੀ ਬਹੁ ਬਡਿਆਈ। ਲਗਯੋ ਸਰਾਹਨਿ'ਸ਼ੀਲ ਬਿਸਾਲ। ਲੇਸ਼ ਹੰਕਾਰ ਨਹੀਂ ਕਿਸ ਕਾਲ॥੧੬॥ਰਾਵਰ ਕੀ ਆਇਸੁ ਕੋ ਪਾਏ।ਹੋਤਿ ਪ੍ਰਾਤ ਕੇ ਲਵਪੁਰਿ ਜਾਏ। ਮੈਂ ਆਨਹੁੰ ਗੋ ਅੰਮ੍ਰਿਤਸਰ ਮੈਂ।ਜਿਨਕੇ ਅਤੀ ਲਾਲਸਾਉਰ ਮੈਂ*'॥੧੭॥ ਇਮ ਕਹਿ ਸੁਨਿਕੈ ਨਿਸਾ ਬਿਤਾਈ। ਚਲਤਿ ਭਯੋ ਮਗ ਬੁੱਢਾ ਭਾਈ। ਏਕ ਨਿਸਾ ਬਸਿ ਕੈ ਪੁਰਿ ਗਯੋ।ਧਰਮਸਾਲ ਮਹਿੰ ਪ੍ਰਾਪਤਿ ਭਯੋ॥੧੮॥ਦੇਖਿ ਇਸੇ ਸਿਖ ਜੇ ਸਮੁਦਾਈ। ਸ਼੍ਰੀ ਅਰਜਨ ਜੁਤਿ ਉਠਿ ਅਗੁਵਾਈ। ਬੰਦਨ ਕਰੀ ਪਰਸਪਰ ਮਿਲੇ। ਬੈਠਾਰਯੋ ਕਰਿ ਆਦਰ ਭਲੇ॥੧੯॥ ਗੁਰ ਦਿਸ਼ ਕੇ ਸੁਨਿਕਰਿ ਸੰਦੇਸ਼ਾ।ਭਯੋ ਸਭਿਨਿ ਕੇ ਹਰਖ ਵਿਸ਼ੇਸ਼ਾ।'ਆਯਹੁ ਤੁਮਹੁ ਲੇਨਿ' ਸੁਨਿ ਐਸੋ।ਕਰਨ ਪੁਟਨ ਪੀ ਅੰਮ੍ਰਿਤ ਜੈਸੇ ॥ ੨੦ ॥ ਭਯੋ ਅਨੰਦ ਸੁ ਬਰਨੈ ਕੌਨ।ਲਹਯੋ ਕਲਪਤਰੁ ਮਾਨਹੁੰ ਭੌਨ[3]।ਸੁਖ ਸੋਂ ਬਸ ਕਰਿ ਨਿਸਾ ਬਿਤਾਈ। ਪੁਨਾ ਸੰਹਾਰੀ ਮਿਲੇ ਸੁ ਜਾਈ ॥੨੧॥ ਅਪਰ ਬੈਠੁ ਗਨ[4] ਸਭਿ ਸੋਂ ਮਿਲੇ। ਗੁਰਮੁਖ ਸਿੱਖਨ ਪ੍ਰੇਮ ਕਰਿ ਭਲੇ। ਗੁਰ ਸੁਤ ਸੋਂ ਮਿਲਿ ਮਿਲਿ ਕਰਿ ਨਮੋ। ਬਿਛੁਰਨ ਤੇ ਸੰਕਟ ਤਿਹ ਸਮੋਂ ॥੨੨॥ ਸ਼੍ਰੀ ਅਰਜਨ ਪਿਖਿ ਸੰਗਤ ਸਾਰੀ। ਧੀਰ ਦਈ'ਕੀਜਹਿ ਸੁਖ ਭਾਰੀ।ਸੁਧਾ ਸਰੋਵਰ ਮੇਲੇ ਆਵਹੁ।ਮਿਲਹੁ ਗੁਰੂ ਦਰਸਹੁ ਹਰਖਾਵਹੁ'॥੨੩॥ਭਏ ਸਕਟ[5]ਆਰੂਢ ਤੁਰੰਤੇ।ਜੁਤੇ ਬ੍ਰਿਖਭ ਭਾਰੀ ਬਲਵੰਤੇ। ਗ੍ਰੀਵ ਬਿਭੂਖਨ ਬਾਜਹਿੰ ਚਾਲਤਿ[6]। ਮਗ ਮਹਿੰ ਉਤਲਾਵਤਿ ਪਗ ਡਾਲਤਿ[7] ॥੨੪॥ ਭਾਈ ਬੁੱਢਾ ਸੰਗ ਚਢਾਯੋ। ਕਰੇ ਸ਼ੀਘ੍ਰਤਾ ਸਕਟ

[1]ਬੇਨਤੀਆਂ। [2]ਭੇਜੀ ਇੱਥੇ ਸੋ ਪੜ੍ਹੀ ਹੈ ਅਸਾਂ ਚੰਗੀ ਤਰ੍ਹਾਂ। [3]ਮਾਨੋ ਘਰ ਵਿਚ ਕਲਪ ਬ੍ਰਿਛ ਮਿਲ ਗਿਆ। [4]ਸਾਕਾਂ ਨੂੰ। [5]ਬਹਿਲ, ਗਡੇ ਤੇ। [6](ਬੈਲਾਂ ਦੇ) ਗਲੇ ਵਿਚ ਗਹਣੇ (ਟੱਲੀਆਂ) ਚਲਦਿਆਂ ਵੱਜਦੇ ਹਨ। [7]ਭਾਵ ਛੇਤੀ ਟੁਰਦੇ ਹਨ।

*ਪਾ:–ਜਿਨਕੇ ਅਤਿ ਲਾਲਸ ਹੈ ਉਰਮੇ।

ਚਲਾਯੋ। ਬ੍ਰਿਖਭਨਿ ਪ੍ਰੇਰਕ[1] ਕੋ ਧਨ ਦੀਨਾ॥ਗਮਨੇ ਮਾਰਗ ਕੋ ਸੁਖਕੀਨਾ ॥੧੫॥ਤ੍ਰਿਪਤਾਏ ਦੈ ਬ੍ਰਿਖਭ ਅਹਾਰਾ। ਚਲੇ ਜਾਹਿ ਨਹਿੰ ਲਗੀ ਅਵਾਰਾ। ਤੀਨ ਜਾਮ ਮਹਿੰ ਪਹੁੰਚੇ ਜਾਈ। ਦੇਖਿ ਸੁਧਾਸਰ ਗ੍ਰੀਵ ਨਿਵਾਈ ॥੨੬॥ ਪਿਤ ਮਿਲਿਬੇ ਕੋ ਅਨੰਦ ਬਿਚਾਰਹਿੰ। ਲੋਚਨ ਤੇ ਜਲਬੂੰਦਨ ਡਾਰਹਿੰ। ਬਹੁਤ ਦਿਵਸ ਕੋ ਬਿਰਹਿ ਬਿਦਾਰਹਿੰ। 'ਘਟੀ ਆਜ ਕੀ ਧੰਨ' ਉਚਾਰਹਿੰ ॥ ੨੭ ॥ ਸਤਿਗੁਰ ਜਿਸ ਥਲ ਸਭਾ ਲਗਾਈ। ਉਤਰੇ ਆਨਿ ਸੰਗ ਬ੍ਰਿਧ ਭਾਈ। ਪਿਖੇ ਦੂਰ ਤੇ ਸਤਿਗੁਰ ਭਾਨੁ। ਕਮਲ ਪ੍ਰਫੁੱਲਤ ਬਦਨ ਮਹਾਂਨ ॥ ੨੮॥ਪੂਰਨ ਚੰਦ ਪਿਤਾ ਕੀ ਓਰਾ। ਲੋਚਨ ਕੀਨ ਚਕੋਰਨ ਜੋਰਾ। ਨੀਠ ਨੀਠ ਪਹੁੰਚੇ ਢਿਗ ਜਾਇ। ਪਰੇ ਚਰਨ ਪੰਕਜ ਉਤਲਾਇ ॥ ੨੯ ॥ ਦ੍ਰਿਗ ਜਲ ਤੇ ਪਗ ਮਨੋ ਪਖਾਰੇ[2]।ਪ੍ਰੇਮ ਨਿਮਗਨ ਸਪੁਤ ਨਿਹਾਰੇ। ਪਕਰਿ ਭੁਜਾ ਤਤਕਾਲ ਉਠਾਏ। ਭਰੇ ਅੰਕ ਦੇਖਤਿ ਹਰਿਖਾਏ॥੩੦॥ਅਧਿਕ ਪ੍ਰੀਤ ਸੋਂ ਲਾਇਵ ਛਾਤੀ। ਮਸਤਕ ਸੂੰਘ ਲਈ ਜਨੁ ਥਾਤੀ[3]। 'ਸੋਢੀ ਕੁਲ ਕੀ ਰਾਖਿ ਬਡਾਈ।ਹੇ ਸਪੁੱਤ੍ਰ !ਕਰਿ ਹੈਂ ਅਧਿਕਾਈ॥੩੧॥ਗੁਰਤਾ ਭਾਰ ਧਾਰਿਬੇ ਬਲੀ। ਮਹਾਂ ਧੀਰ ਹੋਯਹੁ ਬਿਧਿ ਭਲੀ'। ਤਬਿ ਮੰਗਵਾਇਵ ਪਠੀ ਜੁ ਪਾਤੀ। ਪਠੀ ਆਪ ਕਰਿ ਸੀਤਲ ਛਾਤੀ॥੩੨॥'ਸੁਨਹੁ ਪੁੱਤ੍ਰ !ਜਬਿ ਕੇ ਤੁਮ ਗਵਨੈ, ਏਕ ਪੱਤ੍ਰਿਕਾ ਭੇਜੀ ਭਵਨੈ। ਲਵਪੁਰਿ ਬਿਖੈ ਰਹੋ ਚਿਰਕਾਲ। ਮਿਲੇ ਰਹੋ ਸਤਿਸੰਗਤਿ ਜਾਲ[4]॥੩੩॥ਅਪਰ ਪੱਤ੍ਰਿਕਾਕਸੋਂ ਨ ਪਠਾਈ।ਲਿਖਨਿ ਬਿਖੈ ਮਤਿ ਅਤਿ ਚਤੁਰਾਈ। ਪਠੀ ਏਕ ਤੁੰਦਜਪਿ ਕਮ ਕੀਨਾ ?।ਅੰਕ ਤੀਸਰੋ ਕਿਮ ਲਿਖਿ ਦੀਨਾ?॥੩੪॥ਬਨਸੋ ਸ਼ਬਦ ਪਦ ਏਕੋ ਜੈਸੋ।ਲਿਖਨੋ ਇਕਾਗ[5] ਚਾਹੀਯੋ ਤੈਸੋ।ਇਸ ਮਹਿੰ ਕਹੋ ਹੇਤੁ ਹੈ ਕੌਨ?'।ਸਭਿਨਿ ਬਿਖੈ ਬੂਝਨੋ ਸੁਖ ਭੌਨ[6] ॥੩੫॥ ਸ਼੍ਰੀ ਅਰਜਨ ਕਰ ਜੋਰਿ ਉਚਾਰੀ। 'ਕਹਿਨੋ ਬਨਹਿ ਨ ਆਪ ਅਗਾਰੀ ।ਸਭਿ ਘਟਿ ਘਟਿ ਕੇ ਅੰਤਰਜਾਮੀ। ਦੁਰਨੋ ਨ ਕੁਛ ਤੁਮ ਤੇ ਜਗ ਸ੍ਵਾਮੀ !॥੩੬॥ ਤਊ ਆਪ ਕੀ ਆਇਸੁ ਪਾਇ। ਕਹਿਬੋ ਬਨੈ ਹੋਇ ਜਿਸੁ ਭਾਇ।ਦੇਇ ਪੱਤ੍ਰਿਕਾ ਪਠੀਅਗਾਰੀ।ਭ ਏਸ਼ਬਦ ਪਦਗਿਰਾਉਚਾਰੀ[7]॥੩੭॥

---

[1]ਗਾਡੀਵਾਨ। [2]ਨੇਤ੍ਰਾਂ ਦੇ ਪਾਣੀ ਨਾਲ ਮਾਨੋਂ ਚਰਨ ਧੋਤੇ। [3]ਮਾਨੋਂ (ਕਸਤੂਰੀ ਦੀ) ਥੈਲੀ (ਅਰਥਾਤ) ਨਾਪਾ ਮਿਲਿਆ ਭਾਵ ਇਹ ਕਿ ਸ੍ਰੀ ਅਰਜਨ ਦੇਵ ਜੀ ਦਾ ਮਸਤਕ ਨਾਪ ਸੁਗੰਧੀ ਦਾ ਮਾਨੋਂ ਨਾਪਾ ਸੀ। [4]ਸਾਰੀ ਸੰਗਤ ਨੂੰ। [5]ਏਕਾ ਅੰਗ। [6]ਭਾਵ ਗੁਰੂ ਜੀ ਨੇ। [7](ਉਨ੍ਹਾਂ ਵਿਚ ਜੋ)ਬਾਕੀ ਉਚਾਰੀ ਹੈ ਉਹ ਸ਼ਬਦ ਦੀਆਂ (ਦੋ) ਪੌੜੀਆਂ ਬਣ ਗਈ।

ਤ੍ਰਿਤੀ ਪਠੀ ਇਹੁ ਰਾਵਰਿ ਪਾਸ। ਬਨਜੋ ਸ਼ਬਦ ਪਦ ਬਿਚ ਅਰਦਾਸ।ਅੰਕ ਤੀਨ ਕੋ ਯਾਂਤੇ ਲਿਖਜੋ। ਜੋ ਬੁਝਜੋ ਰਾਵਰ ਨੇ ਪਿਖਜੋ' ॥੩੮॥ਸੁਨਿ ਗੁਰ ਕਹਜੋ,'ਨ ਮੁਹਿ ਢਿਗ ਆਈ। ਲਿਖਿ ਤੁਮ ਨੇ ਕਿਸ ਹਾਥ ਪਠਾਈ? । ਲੈ ਕਿਹ ਨੇ ਕਹਿੰ ਧਰੀ ਛਪਾਈ?।ਕੈ ਮਾਰਗ ਗਿਰ ਪਰੀ ਨ ਪਾਈ?'॥੩੯॥ਜੋ ਸਿਖ ਲਜਾਯੋ ਬੈਠਜੋ ਪਾਸਿ। ਕਹਜੋ ਸੁ 'ਮੈਂ ਆਨੀ ਅਰਦਾਸ।ਪੁੱਤ੍ਰ ਆਪ ਕੋ ਜੋਸ਼ਟ ਲੈਕਰਿ'। ਮੁਝ ਤਜਿ ਵਹਿਰ ਪ੍ਰਵੇਸ਼ਤਿ ਭਾ ਘਰ॥੪੦॥ਬਹੁਰ ਆਇ ਕਰਿ ਤਿਨ ਕਹਿ ਦੀਨ ।–ਸ਼੍ਰੀ ਸਤਿਗੁਰ ਨੇ ਬਾਚਨ ਕੀਨ । ਸੁਖ ਅਨੰਦ ਕੀ ਸੁਧਿ ਕਹਿ ਦੀਜਹਿ । ਤੂੰ ਲਵਪੁਰੀ ਪਯਾਨੋ ਕੀਜਹਿ*–॥੪੧॥ ਤੁਮਰੋ ਦਰਸ਼ਨ ਹੋਨਿ ਨ ਦਯੋ । ਬਿਨਾ ਮਿਲੇ ਮੁਝ ਰੁਖਸਦ ਕਯੋ।ਅਪਰ ਨ ਸੁਧਿ ਮੋਕਹੁ ਕਿਮ ਭਈ।ਦਈ ਆਪ ਢਿਗ, ਕੈ ਨਹਿੰ ਦਈ'॥੪੨॥ ਪ੍ਰਿਥੀਏ ਕੋ ਇਮ ਸੁਨੀ ਖੁਟਾਈ। ਕੂਰੋ ਕਰਜੋ ਚਹਤਿ ਗੋਸਾਈਂ । ਸਭਾ ਬਿਖੈ ਬੋਲੇ 'ਸੋ ਕਹਾਂ?।ਜਾਇ ਹਕਾਰੈ ਕੋ ਸਿੱਖ!ਤਹਾਂ'॥੪੩॥ ਕਿਨਹੂੰ ਕਹਜੋ 'ਘਾਮ ਤੇ ਅੰਗ।ਕਰਤਿ ਸ਼ਨਾਨ ਕੂਪ ਜਲਸੰਗ[2]?'।'ਜਾਉ ਤਹਾਂ ਤੇ ਲਜਾਉ ਹਕਾਰੇ' ਸ਼੍ਰੀ ਗੁਰ ਕਹਜੋ'ਬਿਲੰਬ ਨ ਧਾਰੇ'॥੪੪॥ਆਇਸੁ ਪਾਇ ਸਿੱਖ ਤਬਿ ਗਯੋ। ਮੱਜਨ ਕਰਤਿ ਨਿਹਾਰਤਿ ਭਯੋ । ਸੇਵਕ ਕਿਤਿਕ ਸੰਗ ਹਰਖਾਏ । ਸੇਵਾ ਕਰਤਿ ਨੀਰ ਬਹੁ ਪਾਏ ॥੪੫॥ਕੋ ਸ਼ਰੀਰ ਕੋ ਮਰਦਨ ਕਰੈ।ਕੋ ਢਿਗ ਖਰੋ ਬਸਤ੍ਰ ਕਰ ਧਰੈ।ਪਨਹੀ ਪੌਂਛ ਧਰਤਿ ਕੋ ਆਗੇ। ਕੋ ਬੋਲਤਿ ਬਾਕਨਿ ਅਨੁਰਾਗੇ ॥ ੪੬ ॥ ਸਨਮਾਨਤਿ ਚਹੁੰ ਦਿਸ਼ਿ ਨਰ ਖਰੇ । ਜਲ ਸੋਂ ਕੇਲ ਅਨਿਕ ਬਿਧਿ ਕਰੇ।ਗਰਮੀ ਲਾਗਤਿ ਅਧਿਕ ਚੁਮਾਸੇ। ਯਾਂਤੇ ਮੱਜਤਿ ਨੀਰ ਬਿਲਾਸੇ ॥੪੭॥ਹੇਰਿ ਸਿੱਖ ਕਰ ਜੋਰਿ ਉਚਾਰਾ। 'ਸ਼੍ਰੀ ਸਤਿਗੁਰ ਜੀ ਤੁਮਹਿ ਹਕਾਰਾ। ਬਿਨਾ ਬਿਲੰਬ ਆਪ ਚਲਿ ਜਾਵਹੁ।ਸਭਾ ਬਿਖੈ ਸਭਿ ਕੋ ਦਰਸਾਵਹੁ'॥੪੮॥ ਸੁਨਿ ਤਬਿ ਬਸਤ੍ਰ ਪਹਿਰ ਕਰਿ ਲੀਨ।ਚਲਜੋ ਚੌਂਪ†ਕਰਿ ਕਪਟਿ ਪ੍ਰਬੀਨ। ਆਵਤਿ ਦਾਸ ਸੰਗ ਸਮੁਦਾਯਾ ।ਬਿਗਸਤਿ ਬੋਲਤਿ ਉਰ ਹਰਖਾਯਾ॥੪੯॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸ਼੍ਰੀ ਅਰਜਨ ਆਕ੍ਰਯਣ ਸੁਧਾਸਰ' ਕਰਨੰ ਨਾਮ ਵਿੰਸਤੋ ਅੰਸੁ ॥੨੦॥

੨੧. [ਪ੍ਰਿਥੀ ਚੰਦ ਪਾਸੋਂ ਚਿੱਠੀਆਂ ਨਿਕਲੀਆਂ]

ਦੋਹਰਾ ॥ ਸ਼੍ਰੀ ਅਰਜਨ ਸਨਮਾਨ ਜੁਤਿ ਅਤਿ ਸਮੀਪਤਾ ਪਾਇ।ਬੈਠੇ ਸ਼ੋਭਤਿ ਪਿਤਾ ਸੋਂ ਗਜਾਨ ਅਨੰਦ ਕੇ ਭਾਇ[3] ॥ ੧ ॥ ਚੌਪਈ॥ ਪ੍ਰਿਥੀਆ ਦੇਖਿ ਦੂਰ

[1]ਆਪਦੇ ਜੇਠੇ ਪੁੱਤ੍ਰ ਨੇ ਲੈਕੇ। [2]ਗਰਮੀ ਕਰਕੇ ਪਿੰਡੇ ਨੂੰ ਰਿਹਾ ਹੈ ਖੂਹ ਦੇ ਪਾਣੀ ਨਾਲ। [3]ਭਾਵ ਜਿਵੇਂ 'ਗ' ਤੇ 'ਅ' ਮਿਲੇ ਬੈਠੇ ਹੋਣ। *ਪਾ:–ਪਯਾਨ ਕਰੀਜਹਿ। †ਪਾ:–ਚੁਪ।

ਤੇ ਜਰਿਯੋ।–ਇਤੋ ਨਿਕਟ ਥਿਤ ਹੈ ਕਰਿ ਥਿਰਿਯੋ। ਪਿਤਾ ਗੁਰੂ ਕੋ ਅਦਬ ਨ ਰਾਖਨੋ।ਬੈਠਨੋ ਜਨੁ ਸਮਤਾ ਅਭਿਲਾਖਨੋ[1] ॥੨॥ ਇਮ ਢਿਗ ਹੈ ਲੋਕਨਿ ਦਿਖਰਾਵੈ। ਸਿੱਖਨ ਮੈਂ* ਨਿਜ ਮਾਨ ਬਧਾਵੈ–। ਜਰਤਿ ਆਇ ਪਿਤ ਕੋ ਕਰਿ ਨਮੋ।ਬੈਠਨੋ ਕਿਤਿਕ ਦੂਰ ਤਿਹ ਸਮੋ ॥੩॥ਸ਼੍ਰੀ ਅਰਜਨ ਲਖਿ ਕਰਿ ਬਡ ਭ੍ਰਾਤ। ਬੈਠੇ ਰਹੇ ਨਿਕਟ ਗੁਰ ਤਾਤ[2]। ਹਾਥ ਜੋਰਿ ਬੰਦਨ ਕੋ ਠਾਨੀ। ਆਸ਼ਿਖ ਦੇ[3] ਪ੍ਰਿਥੀਏ ਨੇ ਮਾਨੀ॥੪॥ਸ਼੍ਰੀ ਗੁਰ ਦੇਖਨੋ ਪੁਤ੍ਰ ਬਿਲੰਦਾ।ਕਹਨੋ–"ਪ੍ਰਿਥੀਚੰਦ ਸੁਨਿ ਮਤਿਵੰਦ !। ਦੋਇ ਪੱਤ੍ਰਿਕਾ ਪੁਰਬ ਆਈ। ਸ਼੍ਰੀ ਅਰਜਨ ਭੁਕ ਸ਼ਬਦ ਬਨਾਈ ॥੫॥ ਸਿਖ ਨੋ ਦਈ ਸੌਂਪ ਕਰਿ ਤੋਹਿ। ਸੋ ਅਬਿ ਤੇਰੇ ਹੀ ਢਿਗ ਹੋਹਿ। ਹਮਰੇ ਤੀਰ ਨ ਆਨਿ ਦਿਖਾਈ। ਕੌਨ ਹੇਤੁ ਤੇ ਰਾਖਿ ਛੁਪਾਈ?॥੬॥ਆਨਹੁ ਅਬਿ ਤਿਨ ਕੋ ਜਹਿਂ ਧਰੀ। ਅਵਲੋਕਹਿਂ ਕੈਸੀ ਬਿਧਿ ਕਰੀ'।ਸੁਨਿ ਬੋਲਨੋ ਬਚ ਜੋ ਛਲਸਾਨੋ।'ਕਬਿ ਇਨ ਪਠੀ,ਕਹਾਂ ਕੋ ਜਾਨੇ? ॥੭॥ ਮੋਹਿ ਰਿਦੈ ਸੁਧਿ ਅਹੈ ਨ ਕੋਈ। ਕਰੈ ਦੁਰਾਵ ਕਾਜ ਕਯਾ ਹੋਈ। ਚਤੁਰੰਗਲ ਕਾਗਦ ਕੇ ਸੰਗ[4]।ਮੈਂ ਨਹਿਂ ਤਾਂਹਿ ਚਢਾਇਵ ਚੰਗ[5]"॥੮॥ਸੁਨਿ ਸ਼੍ਰੀ ਰਾਮਦਾਸ ਪੁਨ ਕਹੀ।'ਲੇਹੁ ਸਿਮਰਿ ਜੋ ਸੁਧਿ ਨਹਿ ਰਹੀ।ਧਰੀ ਹੋਇਗੀ ਕਿਸਹੀ ਥਾਇਂ। ਖੋਜਿ ਆਨੀਅਹਿ ਦੇਹੁ ਦਿਖਾਇ ॥ ੯ ॥ ਅਪਰ ਸਰਬ ਹੀ ਕਾਰ ਸੁਧਾਰਹਿ।ਸੋ ਕੈਸੇ ਕਰਿ ਨਹੀਂ ਬਿਸਾਰਹਿਂ[6] ?। ਕੂਰ ਨ ਕਹੁਨਹਿਂ ਰਾਖਿ ਦੁਰਾਈ।ਤਜਾਗ ਦੇਹਿ ਛਲ ਕੀ ਚਤੁਰਾਈ'॥੧੦॥ਸੁਨਿ ਕੈ ਖੁਨਸਨੋ ਉਚੇ ਕਹੇ। 'ਕਛੁ ਚੁੰਙੀ ਤੋ ਨਾਹਿਨ ਅਹੈ। ਜਿਹ ਛਿਪਾਇ ਧਨ ਕੋ ਲੇ ਆਵੋਂ।ਕੌਨ ਅਰਥ ਤੇ ਤਾਂਹਿ ਛਿਪਾਵੋਂ॥੧੧॥ਕੁਛ ਲੇਖਾ ਨਹਿਂ ਤਿਸਕੇ ਮਾਂਹੁ। ਰਿਨ ਕੀ' ਵਹੀ ਨ,ਰਾਖੋਂ ਪਾਹੁ। ਸਿਖ ਤੋ ਗਿਰੀ ਹੋਹਿ ਮਗ ਲਜਾਵਤਿ। ਝਰਤਿ ਰਿਦੈ ਮੁਝ ਪਾਸ ਬਤਾਵਤਿ॥੧੨॥ਜੇ ਕਰਿ ਪਦ ਇਨ ਸ਼ਬਦ ਬਨਾਇਵਾਤਿਸ ਦੇਖਨ ਹਿਤ ਚਿਤ ਲਲਚਾਇਵ ॥ ਤੌ ਕਿਛੁ ਤੋਟ ਨਹੀਂ ਢਿਗ ਥੈਸੋ।ਕਹਿ,ਬਨਵਾਇ ਲੇਹੁ ਤੁਮ ਜੈਸੇ ॥੧੩॥ ਅਪਰ ਕਾਜ ਤੋ ਨਹਿ ਤਿਨ ਮਾਂਹੁ।ਜਿਸਤੇ ਕਾਰ ਅਟਕ ਕੁਛ ਜਾਹੁ[7] ਦੇਖਿ ਕੁਟਿਲਤਾ ਪ੍ਰਿਥੀਏ ਕੇਰੀ।

---

[1]ਮਾਨੋਂ ਬਰਾਬਰੀ ਦਾ ਚਾਹਵਾਨ ਹੈ। [2]ਗੁਰੂ ਪਿਤਾ ਜੀ ਦੇ ਨੇੜੇ। [3]ਅਸੀਸ ਦੇਕੇ। [4]ਚਾਰ ਉਂਗਲ ਕਾਗਜ਼ ਨਾਲ। [5]ਮੈਂ ਨਹੀਂ ਸੀ ਪਤੰਗ (=ਗੁਡੀ) ਉਡਾਉਣੀ (ਤਿਸ ਨਾਲ)। [6]ਉਹ (ਕੰਮ) ਤੂੰ ਕੀਕੂੰ ਨਹੀਂ ਭੁੱਲਦਾ ? (ਅ) ਉਹ (ਭਾਵ ਚਿੱਠੀਆਂ ਨੂੰ) ਤੂੰ ਕਿਵੇਂ ਬੀ ਨਹੀਂ ਭੁਲ ਸਕਦਾ। [7]ਕਰਜ਼ੇ ਦੀ। *ਪਾ:–ਮਨ।

ਤਨਕ ਸਰਲਤਾ[1]ਨਹਿੰ ਤਬਿ ਹੋਰੀ॥੧੪॥ਦਾਸ ਨਿਕਟਿਕੇ ਸ਼ਬਦ ਮਝਾਰਾ ਅੰਤਰਜਾਮੀ ਵਾਕ ਉਚਾਰਾ। 'ਸ਼ੀਘ੍ਰ ਸਦਨ ਇਸ ਕੇ ਉਠਿ ਜਾਵਹੁ। ਤਹਾਂ ਪਹੁੰਚਿ ਇਹ ਬਾਕ ਸੁਨਾਵਹੁ ॥੧੫॥–ਪ੍ਰਿਥੀਏ ਨੇ ਕੀਨਸ ਇਸ਼ਨਾਨਾ। ਚਾਹਤਿ ਸਤਿਗੁਰਪਾਸ ਪਯਾਨਾ।ਜਾਮਾ ਪਹਿਰਨ ਹਿਤ ਮੰਗਵਾਵਤਿ। ਪਠਯੋ ਮੋਹਿ ਆਇਵ ਉਤਲਾਵਤਿ*–'॥੧੬॥ਸੁਨਿਸਿਖ ਗਯੋ ਗੁਰੂ ਪੁਨ ਕਹਯੋ। ਪਤਿਸ ਕਾਗਦ ਮਹਿੰ ਕਾਜ ਨ ਲਹਯੋ।ਹਮਹੁੰ ਦਿਖਾਵਤਿ ਕਯੋਂ ਨਹਿ ਸੋਊ। ਇਸ ਮਹਿੰ ਸਾਹਸ ਮਤਿ[2] ਕਿਮ ਹੋਊ?॥੧੭॥ ਸਿਮਰਨ ਕਰਹੁ[3] ਜਹਾਂ ਸੋ ਧਰੀ।ਅਰੀ ਨ ਧਰਹੁ ਦੇਹੁ ਪਰਹਰੀ[4]।ਭਾਵੀ ਨੇ ਪ੍ਰੇਰਯੋ,ਨਹਿੰ ਮਾਨਾ। ਤੀਨ ਬਾਰ ਗੁਰ ਬਚ ਉਲਟਾਨਾ॥੧੮॥ ਰਿਸ ਕਰਿ ਬੋਲਯੋ[5]ਮੇਰੋ ਕਹਯੋ। ਰਾਵਰ ਨੇ ਸਭਿ ਝੂਠੋ ਲਹਯੋ।ਸਪਤ ਮੋਹਿ ਤੁਮ ਚਰਨਨ ਕੇਰੀ। ਜੇ ਕਰਿ ਪੱਤ੍ਰੀ ਮੈਂ ਕਿਤਿ ਹੋਰੀ'॥੧੯॥ਪਿਤ ਗੁਰ ਕੋ ਸਰਬੱਗਜ ਨ ਜਾਨਾ। ਬਡਿ ਮਹਿਮਾ ਤੇ ਰਹਿ ਅਨੁਜਾਨਾ। ਮਹਾਂ ਅਭਾਗ ਜਾਂਹਿ ਕੇ ਹੋਇੰ। ਕਿਮ ਊਚੇ ਪਦ ਪ੍ਰਾਪਤਿ ਸੋਇ॥੨੦॥ਦਾਸੁ ਗਯੋ ਤਿਹਕੈ ਗ੍ਰਹਿ ਕਹਯੋ। ਤਿਸਕੀ ਤ੍ਰਿਯ ਕੁਛ ਭੇਦ ਨ ਲਹਯੋ।ਕਰਮੋ ਨੇ ਤਬਿ ਪੂਰੀ ਦਾਸੀ।ਲਜਾਵਤਿ ਭੀ ਜਾਮਾ ਤਿ ਸੁਪਾਸੀ॥੨੧॥ ਸਿਖ ਨੇ ਇਕਠੌ ਕਰਿ ਸੋ ਲਜਾਇਵ। ਅਪਨੇ ਬਸਤ੍ਰ ਲਪੇਟ ਛੁਪਾਇਵ। ਕੋ ਨਹਿੰ ਜਾਨਿ ਸਕਹਿ ਇਸਭਾਂਤੀ।ਆਨਿ ਦਿਯੋ ਗੁਰ ਕੋ ਜੁਤਿ ਪਾਤੀ[6]॥੨੨॥ ਮਹਾਂ ਦੇਵ ਕੋ ਤਬਹਿ ਹਕਾਰਾ। ਅਪਰ ਦਿਵਾਨ ਲਗਾਇਵ ਸਾਰ।ਸਜਾਨੇ ਸਿੱਖ ਅਨੇਕ ਸੁਹਾਏ।ਸਮ ਚਿਤ ਜਿਨਹੁੰ ਬਿਕਾਰ ਬਿਹਾਏ॥੨੩॥ਕੋ ਸਤਿਗੁਰ ਕੇ ਮੁਖ ਕੋ ਦੇਖਤਿ। ਕੋ ਪ੍ਰਿਥੀਏ ਕੀ ਕ੍ਰਾਂਤਿ ਪਰੇਖਤਿ[7]। ਪੁਨ ਗੁਰ ਸਭਿਨਿ ਸੁਨਾਇ ਉਚਾਰੇ। 'ਅਜਹੁ ਸਮਝ ਤੂੰ ਕਹਯੋ ਹਮਾਰੋ ॥੨੪॥ ਦੇਹੁ ਪੱਤ੍ਰਿਕਾ ਜਹਾਂ ਦੁਰਾਈ। ਤੋਰੋ ਕਾਜ ਨ ਬਿਗਰੈ ਰਾਈ। ਜੇ ਨ ਦੇਹਿ ਸੁਧਰੈ ਕੁਛ ਨਾਂਹੀ।ਨਾਹਕ ਪਰਯੋ ਮਹਾਂ ਹਠ ਮਾਂਹੀ॥੨੫॥ਅਲਪ ਵਸਤੁ ਤੇ ਮਹਿਦ ਬਿਗਾਰੇ[8]। ਕਯੋਂ ਤੂੰ ਕਰਤੋ ਬਿਨਾ ਬਿਚਾਰੇ[9]। ਸਗਰੀ ਸਭਾ ਸੁਨਤਿ ਤਿਸ

[1]ਸਿੱਧਾ ਪਨ,ਅਨੁਕੂਲਤਾ।[2]ਭੈੜੀ ਆਵੀਂ। [3]ਜੇ ਹਠ ਦੁਖੀ ਨੂੰ ਧਾਰਨ ਕਰੋ।[4]ਚੇਤੇ ਕਰੋ।[5]ਅੜੀ ਨਾ ਧਾਰਨ ਕਰੋ (ਅੜੀ) ਛੱਡ ਦਿਓ। [6]ਸਹਿਤ ਚਿਠੀਆਂ ਦੇ । [7]ਸ਼ੋਭਾ (ਯਾ ਚਿਹਰੇ ਦੀ ਦਸ਼ਾ) ਦੇਖਦੇ ਹਨ [ਸੰਸ:, ਕਾਂਤਿ]। [8]ਬੜਾ ਬਿਗਾੜ ।

*ਸਤਿਗੁਰ ਜੀ ਨੇ ਕੇਵਲ ਪ੍ਰਿਥੀਏ ਦੇ ਘਰੋਂ ਉਸਦਾ ਜਾਮਾ ਮੰਗਵਾ ਘਲਿਆ ਸੀ। ਇਹ ਪਰੰਪਰਾ ਦੀ ਸਾਖੀ ਹੈ । 'ਪ੍ਰਿਥੀਆ ਨ੍ਹਾ ਰਿਹਾ ਹੈ ਤੇ ਜਾਮਾ ਮੰਗਦਾ ਹੈ' ਐਏ ਸੰਦੇਸੇ ਏਨੇ ਸਤਿਗੁਰੂ ਰਾਮਦਾਸ ਜੀ ਦੀ ਰਚੀ ਬਾਣੀ ਦੱਸਦੀ ਹੈ ਕਿ ਉਨ੍ਹਾਂ ਦੇ ਸੁਭਾਵ ਵਿਰੁੱਧ ਹਨ ।

ਥਾਨਾਕਹੇ ਨ ਸਮਝਜੋ ਮਹਦ ਅਜਾਨ॥੨੬॥ਕਹਤਿ ਭਯੋ ਬਿੱਪ੍ਰੋਹਿਰੇ[1]:- 'ਪੱਤ੍ਰੀ ਤੇ ਕਨਾ ਬਨਵ ਬਛੋਰੇ।ਕੈ ਢਿਗ ਰਾਖਿ ਰਾਜ ਕਿਹ ਲੇਵੈਂ। ਦੁਲਭ ਵਸਤੁ ਕਨਾਤਿਸ ਤੇ ਸੇਵੈਂ?'॥੨੭॥ਸੁਨਿ ਸ਼੍ਰੀ ਰਾਮਦਾਸ ਬਚ ਕਹੈਂ।'ਬਡਿ-ਆਈ ਤੁਵ ਭਾਗ ਨ ਅਹੈ।ਕਹਾਂ ਨਿਲਾਇਕ ਰਾਜ ਕਮਾਵਹਿ।ਦੁਲਭਵਸਤੁ ਸ਼ਿਨੁ ਭਾਗ ਨ ਪਾਵਹਿ'॥੨੮॥ਬੁੱਢੋਆਦਿਕ ਸਿੱਖਸਭਿ ਹੋਰੈਂ।ਤਬਿਸੋਜਾਮਾ ਧਰਜੋ ਅਗੋਰੈ। ਕਹਜੋ ਗੁਰੂ: 'ਜਾਮਾ ਪਿਖਿ ਲੇਹੁ। ਹੈ ਕਿ ਨਹੀਂ ਤੁਵ ਗਰ ਕੋ ਏਹੂ'॥੨੯॥ਦੇਖਜੋ ਧਰਜੋ, ਕਹਜੋ 'ਇਹੁ ਮੇਰਾ। ਘਰ ਤੇ ਕਿਨ ਆਨਜੋ ਇਸ ਬੇਰਾ?'।ਗੁਰੂ ਕਹਜੋ'ਇਸ ਜੇਬ ਮਝਾਰੀ। ਨਿਜ ਕਰ ਸੋਂ ਅਬਿ ਲੇਹੁ ਨਿਕਾਰੀ'॥੩੦॥ ਕਹਨ ਲਗਜੋ 'ਮੈਂ ਤੋ ਨਹਿ ਪਾਈ। ਇਸ ਮਹਿ ਪਾਤੀ ਕਹਿ ਤੇ ਆਈ'। ਸ਼੍ਰੀ ਮੁਖ ਭਨਜੋ'ਨ ਫੇਰ ਕਰੀਜੈ। ਨਿਜ ਕਰ ਤੇ ਕਾਗਦ ਨਿਕਸੀਜੈ'॥੩੧॥ਚਪਜੋ*ਲਾਜ ਤੇ[2] ਸਭਾ ਮਝਾਰ।ਜੇਬ ਬਿਖੈ ਅਪਨੋ ਕਰ ਡਾਰ। ਗਨ[3] ਕਾਗਦ ਸੋ ਸਕਲ ਨਿਕਾਸੇ। ਸਭਿ ਲੈ ਕਰਿ ਸਤਿਗੁਰ ਨਿਜ ਪਾਸੇ॥ ੩੨ ॥ ਪੱਤ੍ਰੀ ਦੋਨਹੁ ਤੁਰਤ ਨਿਕਾਰੀ। ਬਿਸਮਤਿ ਭੇ, ਸਭਿ ਸਭਾ ਨਿਹਾਰੀ।ਕਰ ਪਰ ਧਰਿਕਰਿ ਗੁਰੂ ਉਚਾਰੀ। 'ਕਨਾ ਗੁਰਮੁਖਿ[4] ਇਹੁ ਕਰਹੁ ਬਿਚਾਰੀ॥੩੩॥ਬਛੋ ਗਰੀਬ ਕਪਟ ਤੇ ਹੀਨਾ[5]। ਨਹੀਂ ਕੁਟਿਲਤਾ ਦੀਰਘ ਮੀਨਾ[6]। ਓਰਕ ਲੌ ਹਠ ਕੋ ਨਿਰਬਹੀਆ। ਭਯੋ ਨਿਲਾਇਕ ਗੁਰ ਕੁਲ ਮਹੀਆ॥੩੪॥ਸੈਤਭਿ ਸਹਤ ਤੋਹਿ ਕਉ ਤਜਾਗਾ।ਨਹੀਂ ਉਚ ਪਦ ਇਸਕੇ ਭਾਗਾ।ਲਹਜੋ ਅਚਲ ਅਪਜਸ ਜਗ ਮਾਂਹੀ।ਕਨਾ ਇਨ ਕੀਨ,ਮਿਟਜੋ ਪੁਨ ਨਾਂਹੀ[7]॥੩੫॥ਇਸ ਕੀ ਸੈਤਭਿ ਉਪਜੈ ਜੋਇ।ਗੁਰ ਸਿੱਖਨਕੇਸਿਖ ਸੁਹੋਇ[8] ।ਤੌ ਸੈਗਤਿ ਕੋ ਮੇਲ ਬਨੈ ਹੈ। ਨਾਤੁਰ ਵਹਿਰ ਮੁਖੀ ਇਹੁ ਰਹਿ ਹੈਂ'॥੩੬॥ ਜਥਾ ਪੁੱਤ੍ਰ ਸੋਂ ਕਹਜੋ ਜੁਜਾਤੀ। ਜਦੁ ਨੇ ਨਹਿ ਮਾਨੀ ਮਨ ਬਾਤੀ[9]।ਰਾਜ

[1]ਫੇਰ ਬੀ ਉਲਟਾ ਹੀ ਬੋਲਜਾ, ਵਿਪਰਜੋ। [2]ਤੇਰੇ ਗਲੇ ਦਾ ਇਹ ਹੈ ਕਿ ਨਹੀਂ। [3]ਕੱਢਲਓ (ਚਿੱਠੀ)। [4]ਸ਼ਰਮ ਨਾਲ ਖਿਝਿਆ। [5]ਸਾਰੇ। [6]ਇਹ ਕੀਹ ਗੁਰਮੁਖਤਾਈ ਹੈ। (ਅ)ਹੇ ਗੁਰਮੁਖੋ! [7](ਵਯੰਗ ਵਾਕ ਹੈ)ਬੜਾ ਗਰੀਬ ਤੇ ਕਪਟ ਤੋਂ ਖਾਲੀ। (ਅ) ਬੜਾ ਗ਼ਰੀਬ ਹੈ ਤੇ ਕਪਟ ਨਾਲ ਹੀਨ ਹੋ ਗਿਆ ਹੈ। [6]ਮੀਣਾ=ਰਾਜ ਪੁਤਾਨੇ ਦੀ ਇਕ ਲੁੱਟ ਮਾਰ ਕਰਨ ਵਾਲੀ ਜਾਤੀ ਦਾ ਨਾਮ ਹੈ। (ਅ) ਮਾਲਵੇ ਵਿਚ ਸਿੰਗਹੀਨ ਬੈਲ ਨੂੰ ਬੀ ਕਹਿੰਦੇ ਹਨ। ਮੁਰਾਦ ਮੀਸਣੇ ਤੋਂ ਹੈ। [7]ਇਸ ਨੇ ਕੀਤਾ ਹੈ, ਹਟਿਆ ਨਹੀਂ (ਆਪਣੇ ਹਠ ਤੋਂ)। [8]ਗੁਰ ਸਿੱਖਾਂ ਦੇ ਸਿਖ ਹੋਣ ਤਾਂ। [9]ਯਯਾਤੀ ਰਾਜੇ ਨੇ ਆਪਨੇ 'ਜਦੁ' ਪੁੱਤ੍ਰ ਨੂੰ ਕਿਹਾ ਸੀ ਕਿ ਮੇਰਾ ਬੁਢੇਪਾ ਲੈ ਲੈ, ਉਸਨੇ ਨਾ ਮੰਨਿਆਂ, ਪਰ 'ਪਰੂ' ਨੇ ਮੰਨ ਲਿਆ। ਰਾਜੇ ਨੇ ਅੰਤ ਬਨ ਜਾਣ ਸਮੇਂ ਰਾਜ 'ਪੁਰੂ' ਨੂੰ ਦਿੱਤਾ ਸੀ, 'ਜਦੁ' ਵਾਂਜਿਆ ਗਿਆ ਸੀ। *ਪਾ:—ਪਚਜੋ।

ਭਾਗ ਤੇ ਕਰਨੋ ਸੁ ਬਾਹਰ।ਤਥਾ ਕਰੀ ਗੁਰ, ਸੁਤ ਸੋਂ ਜਾਹਰ ॥੩੭॥ ਸੁਨਿ ਬੁੱਢਾ ਬੋਲਨੋ ਸ਼ੁਭ ਮਤਿ ਕੀ।'ਦੇਖਹੁ ਕਹਾਂ ਕਰੀ ਬ੍ਰਿਤ ਚਿਤ ਕੀ।ਪਿਤ ਗੁਰ ਕੋ ਸਰਬੱਗਜ ਨ ਜਾਨਨੋ।ਕਰਨੋ ਛੁਪਾਵਮਹਿਦ ਛਲਠਾਨਨੋ॥੩੮॥ਅਲਪੱਗਜਨ ਸੰਗ[1] ਕਪਟ ਪੁਜੈਹੈ। ਹੋਤਿ ਅਪਰ ਅਪਰੈ ਕਰਿ ਜੈ ਹੈਂ[2]। ਤੁਮਰੇ ਬਿਖੈ ਨ ਨਿਸ਼ਚਾ ਧਰਨੋ।ਨਿਜ ਸਮਾਨ ਹੀ ਲਖਿਬੋ ਕਰਨੋ'॥੩੯॥ ਸੁਨਿ ਸਭਿ ਸਭਾ ਬਿਸਮ ਹੁਇ ਗਈ। 'ਕਯਾ ਇਨ ਕਿਧ'ਅੰਗੁਰੀ ਮੁਖ ਦਈ। ਨਿਜ ਛਲ ਪ੍ਰਗਟ ਭਯੋਮਨ ਜਾਨਨੋ।ਲੱਜਿਤ ਹ੍ਵੈਕੈ ਕਛੁ ਨ ਬਖਾਨਨੋ॥੪੦॥ਨੀਚ ਗ੍ਰੀਵ ਕਰਿ ਬੈਠਨੋ ਰਹਨੋ।ਕਟਕ ਬਾਕ[3] ਸਭਿਹਿਨਿ ਕੋ ਸਹਨੋ।ਜਥਾ ਪ੍ਰਧਾਨ ਕਾਚ ਕੋ ਹੀਰਾ। ਬੈਚਕਤਾ ਕਰਿ ਹੈ ਮਤਿਧੀਰਾ[4] ॥ ੪੧ ॥ ਜਬਹਿ ਤੀਰ ਹੀਰਾ ਹੁਇ ਸਾਚੋ। ਪਰਖਨੋ ਜਾਇ, ਤਜਹਿੰ*ਸਭਿ ਕਾਚੋ। ਜਬਿ ਸ਼੍ਰੀ ਅਰਜਨ ਪੁਰਖੇ ਸਾਚੇ। ਕੂਰੋ ਤਬਿ ਕੂਰੋ ਕਚ ਪਾਚੇ[5] ॥ ੪੨॥ ਤਬਿ ਸ਼੍ਰੀ ਰਾਮਦਾਸ ਦ੍ਵੈ ਪਾਤੀ। ਧਰਿ ਕਰ ਬਾਚੀ ਹਿਤ ਕਰਿ ਥਾਤੀ†[6]। ਪ੍ਰੇਮ ਬਿਸਾਲ ਦਰਸ ਕੋ ਕਾਰਨ'[7]‡। ਬਨੀ ਤੁਕਾਂ ਬਛਹੀ ਸ਼ੁਭ ਚਾਰੁਨ[8]§ ॥੪੩॥ ਅਤਿ ਪ੍ਰਸੰਨ ਉਰ ਪਠਿ ਕਰਿ ਭਏ। ਪੁਨ ਭਾਈ ਬ੍ਰਿਧ ਕੇ ਕਰ ਦਏ। ਆਇਸੁ ਦਈ 'ਪਠਹੁ ਕਿਮ ਅਹੈ। ਸਭਿ ਗੁਰ ਕੋ ਆਸ਼ੈ ਤੁਮ ਲਹੈ'॥ ੪੪ ॥ ਤਬਿ ਬੁੱਢੇ ਪੜ੍ਹ ਸਭਿਨਿ ਸੁਨਾਏ। ਸੁੰਦਰ ਸ਼ਬਦ ਨਵੇਂ ਜੁ ਬਨਾਏ।ਸਭਾ ਸੁਨਤਿ ਸਭਿ ਹੀ ਮੁਦ ਲਹੇ।'ਧੰਨ ਧੰਨ ਸ਼੍ਰੀ ਅਰਜੁਨ'ਕਹੇ॥੪੫॥ ਅਨੁਜ ਬਡਾਈ ਸੁਨਿ ਦੁਖ ਪਾਵਤਿ। ਜਰਤਿ ਰਿਦਾ ਕੁਛ ਬਸ ਨ ਬਸਾਵਤਿ। ਛਲ ਬਲ ਕਰਿ ਚਾਹਤਿ ਗੁਰਿਆਈ।ਪੁਨ ਪਿਤ ਕੀ ਨਹਿੰ ਸੇਵ ਕਮਾਈ॥੪੬॥ ਕਰਿ ਹੰਕਾਰ ਨ ਕਬਿ ਬਚ ਮਾਨਾ। ਧਨ ਕੋ ਸਾਂਭਤਿ ਰਹਨੋ ਮਹਾਨਾ।ਜਗ ਬਿਵਹਾਰਨ ਮਹਿੰ ਚਤੁਰਾਈ। ਇਕ ਭੀ ਗੁਨ ਨਹਿੰ ਲੇ ਗੁਰਿਆਈ॥੪੭॥ ਇਮ ਪ੍ਰਿਥੀਆ ਬੈਠਨੋ ਮੁਰਝਾਈ। ਪੁਨ ਬੁੱਢੇ ਸੰਗ ਗੁਰੂ ਅਲਾਈ। 'ਸ਼੍ਰੀ

---

[1]ਸਾਧਾਰਣ ਸੋਮਝ ਵਾਲੇ (ਅਲਪ+ਗਜਾਨ ਵਾਲੇ) ਨਾਲ। [2]ਹੁੰਦੀ ਹੈ ਹੋਰ, ਕਰ ਜਾਈਦੀ ਹੈ ਹੋਰ। [3]ਕੋੜੇ ਬਚਨ। [4]ਜਿਵੇਂ ਕੱਚ ਦਾ ਹੀਰਾ ਮੁਖੀਆ ਹੋਕੇ ਬੁਧੀਮਾਨ ਦੀ ਮਤ ਨੂੰ ਠਗ ਲੈਂਦਾ ਹੈ। [5]ਕੂੜਾ (ਪ੍ਰਿਥੀਆ) ਤਦੋਂ ਝੂਠਾ ਤੇ ਕੱਚਾ ਪਿੱਲਾ ਨਿਕਲਿਆ। [6]ਪ੍ਰੇਮ (ਨਾਲ ਭਰੀ)ਚੋਲੀ, ਭਾਵ ਪੱਤ੍ਰਿਕਾ। [7](ਜਿਸ ਵਿਚ) ਬਹੁਤੇ ਪ੍ਰੇਮ ਦੇ ਕਾਰਣ ਦਰਸ਼ਨ ਦੀ (ਸਿਕ ਦੱਸੀ ਸੀ)। [8]ਸੁੰਦਰ। *ਪਾਃ—ਤਬਹਿੰ। †ਪਾਃ—ਧਰਿ ਕਰਿ ਮਹਿੰ ਬਾਚੀ ਹਿਤ ਛਾਤੀ। ‡ਪਾਃ—ਜਾਚਨ। §ਪਾਃ—ਬਾਨੀ ਸੁਭ ਰਾਚਨ।

ਨਾਨਕ ਕੇ ਤੁਮ ਬਹੁ ਪਨਾਰੇ।ਗੁਰ ਅੰਗਦ ਸ਼੍ਰੀ ਅਮਰ ਨਿਹਾਰੇ॥੪੮॥ਗੁਰਤਾ ਅਜਰ ਜਰਨ ਉਰ ਮਾਂਹੀ।ਸ਼੍ਰੀ ਅਰਜਨ ਅਬਿ ਭਯੋ ਕਿ ਨਾਂਹੀ?।ਜੇ ਕਰਿ ਤੁਮਹੁ ਸੁਹਾਵਤਿ ਆਛੇ।ਇਸਹਿ ਬਿਠਾਵਹਿ ਹਮ ਨਿਜ ਪਾਛੇ॥੪੯॥ਗੁਰਤਾ ਉਚਿਤ ਸੁ ਔਰ ਨ ਕੋਈ। ਇਨ ਸਮ ਗੁਨ ਕਹੁ ਕਿਸ ਮਹਿ ਹੋਈ। ਤੁਮ ਸੰਮਤ ਹੁਇ[1]ਚਾਹਤਿ ਕਰਨੋ।ਕਹੋ ਸਾਚੁ ਜਿਮ ਉਰ ਮਹਿ ਧਰਨੋ'॥੫੦॥ਸੁਨਿ ਬੁੱਢੇ ਕਰ ਜੋਰਿ ਉਚਾਰਾ।'ਇਹੁ ਸੇਵਕ ਕੀ ਵਸਤੁ ਉਦਾਰਾ[2]।ਅਜਰ ਜਰਨ ਆਦਿਕ ਗੁਨ ਹੋਇ। ਇਸ ਕੀ ਲਾਇਕ ਜਾਨਹੁ ਸੋਇ॥੫੧॥ਸ਼੍ਰੀ ਅਰਜਨ ਮਹਿ ਪਰਖੇ ਸਾਰੇ। ਤੁਮ ਤੇ ਅਪਰ ਸੁਮਤਿ ਕੋ ਧਾਰੇ? । ਇਨ ਸਮ ਸੇਵਕ ਅਪਰ ਨ ਬੀਯੋ । ਜਿਮ ਆਇਸੁ ਮਹਿੰ ਵਾਸਾ ਕੀਯੋ॥੫੨॥ਦੋਹਰਾ॥ਪ੍ਰੇਮਾਤੁਰ ਅਤਿ ਦੁਖ ਲਹਨੋ ਸੰਮਤ ਦੋਇ ਬਿਤਾਇ। ਆਇਸੁ ਪਾਇ ਸੁ ਆਪ ਕੀ ਅਬਿ ਦਰਸ਼ਨ ਕੋ ਆਇ'॥੫੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਪ੍ਰਿਥੀਏ ਤੇ ਪੱਤ੍ਰਿਕਾ ਲੈ ਬ੍ਰਿੱਧ ਸੰਗ ਪ੍ਰਸੰਗ' ਬਰਨਨੰ ਨਾਮ ਏਕ ਬਿੰਸਤੀ ਅੰਸੂ ॥ ੨੧ ॥

੨੨. [ਸ਼੍ਰੀ ਅਰਜਨ ਜੀ ਨੂੰ ਗੁਰਿਆਈ। ਸ਼ਬਦ ਦਾ ਚੋਥਾ ਪਦ ਰਚਿਆ]।

ਦੋਹਰਾ॥ਸੁਨਿਕੈ ਬ੍ਰਿਧ ਕੇ ਬਚਨ ਕੋ ਸਤਿਗੁਰ ਰਿਦੇ ਅਨੰਦ।–ਇਨਹੁ ਸਰਾਹਨੋ ਤਬਿ ਭਯੋ ਸ਼੍ਰੀਅਰਜਨ ਕੁਲ ਚੰਦ॥੧॥ਚੌਪਈ॥ਬਰਤੀ ਇਨਹੁ[3] ਬਹੁਤ ਗੁਰਿਆਈ।ਸਾਰ ਅਸਾਰ ਪਰਖਨਾ ਪਾਈ। ਮੁੱਖਨ ਜੌਹਰੀ ਜਬਹਿ* ਜਵਾਹਰ[4]।ਪਰਖਹਿ,ਤਬਿ†ਹੋਵੈ ਜਗ ਜ਼ਾਹਰ–॥੨॥ਸ਼੍ਰੀਫਲ[5]ਪੈਸੇ ਪੰਚ ਮੰਗਾਏ। ਜਹਿੰ ਕਹਿੰ ਤੇ ਸਿਖ ਸਰਬ ਬੁਲਾਏ।ਸਭਿ ਸੰਗਤਿ ਕੋ ਮੇਲਾ ਭਯੋ।ਚਹੁੰਦਿਸ਼ ਪਰਵਾਰਤਿ ਹੁਇ ਗਯੋ ॥੩॥ ਸਰਬ ਨਿਹਾਰਤ–ਕਹਾਂ ਕਰਹਿੰਗੇ? । ਬਡਿ ਸੁਤ ਸੋਂ ਉਰ ਕ੍ਰੋਧ ਧਰਹਿੰਗੇ–।ਤਬਿ ਸ਼੍ਰੀਰਾਮਦਾਸ ਉਠਿ ਕਰਿਕੈ। ਸ਼੍ਰੀ ਫਲ ਅਰ ਪੈਸੇ ਕਰ ਧਰਿਕੈ॥੪॥ਤੀਨ ਪ੍ਰਦੱਛਨ ਕੋ ਤਬਿ ਦੀਨ।ਸ਼੍ਰੀ ਅਰਜਨ ਸੁਤ ਲਾਇਕ ਚੀਨ।ਤਿਨ ਆਗੇ ਧਰਿ ਮਸਤਕ ਟੇਕਾ।ਅਤਿ ਅਨੰਦ ਭਾ ਜਲਧਿ ਬਿਬੇਕਾ ॥ ੫ ॥ ਪੁਨ ਸਤਿਗੁਰ ਕੀ ਆਇਸੁ ਪਾਇ। ਬੁੱਢਾ ਉਠਨੋ ਰਿਦੇ ਹਰਖਾਇ।ਭਰਨੋ ਭਾਗ ਸੋਂ ਭਾਲ ਜੁ ਨੀਕਾ[6]। ਨਿਜ ਕਰ ਤੇ ਸੁਠ ਕੀਨਸਿ ਟੀਕਾ॥੬॥ਸਭਿ ਸੋਂ ਸਤਿਗੁਰ ਬਾਕ ਉਚਾਰੇ।'ਸੁਨਹੁ ਸਿੱਖ ਸਭਿ ਤੁਮ ਗੁਰ ਪਯਾਰੇ। ਸ਼੍ਰੀ ਅਰਜਨ ਮਮ ਰੂਪ ਨਿਹਾਰਹੁ। ਜਿਮ ਮੁਝ ਲਖਹੁ ਤਥਾ ਉਰ-

[1]ਤੁਸਾਡੀ ਸੰਮਤੀ ਹੋਣ ਨਾਲ । [2]ਸ੍ਰੇਸ਼ਟ ਵਸਤੂ । [3]ਭਾਵ ਦੇਖੀ ਹੈ ਭਾਈ ਬੁੱਢੇ ਨੇ । [4]ਵਧੀਆ ਰਤਨ । [5]ਨਲੇਰ । [6]ਜੋ ਮੱਥਾ ਭਲੇ ਭਾਗਾਂ ਨਾਲ ਭਰਪੂਰ ਸੀ (ਉਸਤੇ) ।

*ਪਾਃ–ਜਬਰਿ । †ਪਾਃ–ਜਬ।

ਧਾਰਹੁ॥੭॥ਗੁਰਤਾ ਗਾਦੀ ਪਰ ਇਹ ਥਿਰਜੋ।ਹਲਤ ਪਲਤ ਭਾਰ ਜੁ ਸਭਿ ਧਰਜੋ। ਸੰਗਤ ਕੋ ਦੁਖ ਪਾਰ ਉਤਾਰਹਿ। ਕਾਰਜ ਅਨਿਕ ਜਗਤ ਮਹਿੰ ਸਾਰਹਿ॥੮॥ਉਠਹੁ ਸਕਲ ਬੰਦਨ ਇਸ ਕੀਜਹਿ।ਨਾਨਾ ਭਾਂਤਿ ਉਪਾਇਨ ਦੀਜਹਿ'।ਸੁਨਿ ਸਤਿਗੁਰ ਕੇ ਬਚਨ ਅਨੰਦੇ। ਬੋਲਤਿ ਜੈਜੈਕਾਰ ਬਿਲੰਦੇ ॥ ੯॥ ਜਥਾ ਸ਼ਕਤਿ ਧਰਿ ਨਿਕਟ ਅਕੋਰ। ਨਮਸਕਾਰ ਕੀਨਸਿ ਕਰ ਜੋਰਿ। ਉਤਸਵ ਸਭਿ ਸਿੱਖਨ ਮਹਿੰ ਹੋਵਾ। ਸ਼੍ਰੀ ਅਰਜਨ ਰਵਿ ਉਦੈਤਿ ਜੋਵਾ॥ ੧੦॥ ਦਾਸ ਤਾਮਰਸ[1] ਬਿਕਸੇ ਬ੍ਰਿੰਦ। ਜਗਨਾਸੀ ਗਨ ਮੁਦਿਤ ਮਲਿੰਦ। ਮਹਾਂ ਦੋਵ ਪ੍ਰਿਥੀਏ ਉਰ ਆਸਾ। ਕ੍ਰੂਮ ਤਮ ਜੁਤ ਇਹ ਨਿਸਾ ਬਿਨਾਸਾ[2]॥ ੧੧॥ ਇਨ ਕੇ ਪੱਖੀ ਉਡਗਨ ਦੁਰੈ। ਨਿੰਦਕ ਪੇਚਕ ਮੁਖ ਦ੍ਰਿਗ ਜੁਰੈ[3]। ਪ੍ਰਿਥੀ ਚੰਦ ਦੁਤਿ ਚੰਦ ਮਨਿੰਦ[4]।ਫੀਕੋ ਪਰਜੋ ਤਿਸੀ ਛਿਨ ਮੰਦ॥੧੨॥ਜਰ ਬਰ ਗਯੋ ਅਧਿਕ ਦੁਖ ਪਾਵਤਿ।ਨੀਵ ਗ੍ਰੀਵ ਕਰਿ ਬਸ ਨ ਬਸਾਵਤਿ।ਮਹਾਂ ਦੇਵ ਤੁਸ਼ਨਿ ਥਿਰ ਥਿਯੋ। ਹਰਖ ਨ ਸ਼ੋਕ ਰਿਦੈ ਕੁਛ ਕਿਯੋ ॥੧੩॥ ਸੁਨਿ ਜਨਨੀ ਬਡਭਾਗਾ ਭਾਨੀ।–ਗੁਰ ਅਰਜਨ ਭਾ–ਮੁਦਿਤ ਮਹਾਂਨੀ।ਸਿਮਰਤਿ ਪਿਤਾ ਬਾਕ ਸੁਖ ਪਾਇਵਾ–ਨਹੀਂ ਬੰਸ ਤੇ ਗੁਰਤਾ ਜਾਇਵ–॥੧੪॥ਪਿਤਾ ਗੁਰੂ ਕੋ ਕਹਯੋ ਅਟਲ ਹੈ। ਚਲਹਿ ਸੁਮੇਰੁ ਨਹੀਂ ਸੋ ਚਲਿ ਹੈ[5]।ਸਭਾ ਬਿਖੈ ਸ਼੍ਰੀ ਸਤਿਗੁਰ ਤਬੈ। ਬੈਠੇ ਚਹੁੰਦਿਸ਼ ਸੰਗਤ ਸਬੈ॥੧੫॥ ਸ਼੍ਰੀ ਅਰਜਨ ਸੁਤ ਕੀ ਦਿਸ਼ ਦੇਖਿ। ਕਹਯੋ ਬਾਕ ਮਨ ਮੁਦਿਤਿ ਵਿਸ਼ੇਖ। 'ਹੋਤਿ ਸ਼ਬਦ ਕੇ ਚਤੁਰਥ ਪਦ ਸਭਿ। ਕਰੇ ਤੀਨ ਇਕ ਚਹੀਅਤਿ ਹੈ ਅਬਿ ॥੧੬॥ ਰਚਹੁ ਸੁਪਦ ਸ਼ੁਭ ਨਿਕਟ ਹਮਾਰੇ। ਪਾਵਹੁ ਸ਼ਬਦ ਭੋਗ ਮਤਿਧਾਰੇ। ਜਿਸ ਕੋ ਜਗ ਮਹਿੰ ਸਿੱਖਨ ਘਨੇਰੇ। ਪਠਹਿੰ ਸੁਨਹਿੰ ਮੁਦ ਪਾਇੰ ਬਡੇਰੇ' ॥੧੭॥ ਮੁਦਿਤਿ ਬ੍ਰਿੱਧ[6] ਹੁਇ ਕਰਿ ਤਬਿ ਕਹੈ।'ਸਤਿਗੁਰ ਬਾਕ ਉਚਿਤ ਹੀ ਅਹੈ'।ਸ਼੍ਰੀ ਅਰਜਨ ਸੁਨਿਕੈ ਤਿਹ ਸਮੋ। ਰਚਯੋ ਸੁ ਪਦ ਪਿਤ ਕੋ ਕਰਿ ਨਮੋ ॥੧੮॥

(ਸ੍ਰੀ ਮੁਖ ਵਾਕ॥) ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ ਸੇਵ ਕਰੀ ਪਲੁ ਚਸਾ ਨ ਵਿਛੜਾ ਜਨ ਨਾਨਕ ਦਾਸ ਤੁਮਾਰੇ ਜੀਉ ॥ ੪ ॥ ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥ ੧ ॥ ੮ ॥

[1]ਕਮਲ। [2]ਕ੍ਰੂਮ ਰੂਪ ਅੰਧਕਾਰ ਵਾਲੀ ਜੋ ਰਾਤ੍ਰੀ (ਸਮਾਨ) ਸੀ (ਆਸਾ)ਸੋ ਨਾਸ਼ ਹੋ ਗਈ। [3]ਨਿੰਦਕ ਉਲੂਆਂ ਦੇ ਮੂੰਹ ਤੇ ਨੇਤ੍ਰ ਖੁੰਦ ਹੋਏ। [4]ਪ੍ਰਿਥੀ ਚੰਦ ਦੀ ਸੁੰਦਰਤਾ ਚੰਦ੍ਰਮਾ ਵਾਂਙੂ। [5]ਟਲੇਗਾ ਨਹੀਂ (ਕਹਿਆ)। [6]ਬਾਬੇ ਬੁੱਢੇ ਨੇ।

ਚੌਪਈ ॥ ਸ਼੍ਰੀ ਗੁਰ ਰਾਮਦਾਸ ਸੁਨਿ ਹਰਖੇ।–ਬਾਨੀ ਬਹੁਤ ਕਰਹਿੰਗੇ–ਪਰਖੇ। ਆਛੀ ਸਾਢ ਬਨਾਵਟ ਹੇਰੀ। ਰਚੀ ਤੁਰਤ ਨਹਿ ਲਾਗਸੁ ਦੇਰੀ ॥ ੧੯ ॥ ਸ਼੍ਰੀ ਮੁਖ ਤੇ ਸੁਤ ਸੋਂ ਫੁਰਮਾਇਵ। 'ਸਹਤ ਨੰਮ੍ਰਤਾ ਸ਼ਬਦ ਬਨਾਇਵ।ਜਿਸਕੋ ਪਠਿ ਸੁਨਿ ਕਰੈ ਬਿਚਾਰਨ। ਹਰੈ ਹੰਕਾਰ ਸਮੇਤ ਬਿਕਾਰਨ' ॥੨੦॥ਹਾਥ ਜੋਰਿ ਪਿਤ ਤੇ ਸੁਨਿ ਬਾਨੀ।ਅਤਿ ਅਧੀਨ ਹੁਇ ਬੰਦਨ ਠਾਨੀ। 'ਕਰਨ ਕਰਾਵਨ ਤੁਮਹੀ ਅਹੋ। ਮੈਂ ਅਨੁਸਾਰਿ ਸਦਾ ਜਿਮ ਕਹੋ' ॥੨੧॥ ਸਭਾ ਉਠੀ ਜਬਿ ਨਿਜ ਨਿਜ ਥਾਨ। ਪਹੁੰਚੇ ਸਭਿ 'ਸ਼ੁਭ' ਕਰਤਿ ਬਖਾਨ। ਭਾਈ ਬ੍ਰਿੱਧਸੋਂ ਪ੍ਰਿਥੀਆ ਮਿਲਸੋ।ਜਰ ਬਰ ਰਹਸੋ ਨ ਬਸਕੁਛ ਚਲਸੋ॥੨੨॥ 'ਸੁਨਿ ਬੁੱਢੇ ! ਹਮ ਤੁਝਕੋ ਜਾਨਹਿਂ। ਗੁਰ ਨਾਨਕ ਸਮ ਮਹਿਮਾ ਮਾਨਹਿਂ। ਇਸ ਬਿਧਿ ਆਜ ਤੀਕ ਮਤਿ ਮੇਰੀ[1]।ਰਹੀ ਨ ਅਬ ਸ਼ਰਧਾ ਕ੍ਰਿਤਹੇਰੀ[2]॥੨੩ ॥ਰਹਸੋ ਸੰਗ ਸਭਿ ਹੀ ਸਤਿਗੁਰ ਕੇ। ਦੇਖਤਿ ਰਹਸੋ ਬ੍ਰਿਤਾਂਤ ਸੁ ਧੁਰਕੇ। ਮੈਂ ਜੇਸ਼ਟ ਅਰੁ ਲਾਇਕ ਆਛੇ। ਉਚਿਤ ਹੁਤੀ ਗੁਰਤਾ ਪਿਤ ਪਾਛੇ॥੨੪॥ ਸੋ ਤੁਮ ਨੇ ਕਛੁ ਨਹੀਂ ਬਿਚਾਰਸੋ।ਭਯੋ ਬ੍ਰਿੱਧ ਕੈ ਬੁਧਿ ਬਲ ਹਾਰਸੋ[3]। ਪਿਤ ਤੋ ਗੁਰੂ ਨਾਮੁ ਇਕ ਬਨੈ[4] ।ਮੈਂ ਬਿਵਹਾਰ ਚਲਾਵਤਿ ਘਨੇ ॥੨੫॥ਸਭਿ ਬਿਧਿ ਕੀ ਬੁਧਿ ਤੂੰ ਮਮ ਜਾਨਤਿ । ਸਭਿ ਸੰਗਤਿ ਗੁਰ ਮੁਹਿ ਅਨੁਮਾਨਤਿ।ਕ੍ਰਿੱਤਿ ਅਚਾਨਕ ਇਹ ਕਜਾ ਕੀਨ। ਤੈਂ ਉਠਿ ਤੁਰਤ ਤਿਲਕ ਕਰਿ ਦੀਨ ॥੨੬॥ ਮੈਂ ਨਿਜ ਬਲ ਤੇ ਦਸੋਂ ਉਲਟਾਇ । ਤੌ ਤੁਮਰੀ ਕਜਾ ਪਤਿ ਰਹਿ ਜਾਇ । ਆਗੈ ਜ਼ਿਕਰ ਨ ਕਬਿਹੂੰ ਭਯੋ। ਤੁਰਤ ਅਨੁਚਿਤ ਕਹਾਂ ਕਰਿ ਦਯੋ॥੨੭॥ਜੋ ਪਿਤ ਰਿਸ ਕਰਿਕੇ ਇਮ ਠਾਨੀ।ਰੀਤਿ ਅਨੁਚਿਤ ਕਰਨ ਕੋ ਮਾਨੀ। ਤਊ ਤੁਮਹੁ ਕੋ ਲਾਇਕ ਹੁਤੀ । ਸਮਝਾਵਨ ਕਹਿ ਕੈ ਸ਼ੁਭ ਮਤੀ ॥੨੮॥– ਬਡ ਸੁਤ ਕੋ ਹੈ ਇਹੁ ਅਧਿਕਾਰ।ਪੁਨ ਸਭਿ ਬਿਧਿ ਲਾਇਕ ਨਿਰਧਾਰਾ । ਪਿਤ ਕੇ ਹੋਵਤਿ ਸਭਿ ਬਿਵਹਾਰਾ । ਕਰੈ ਸੰਭਾਰਨ ਸੁਮਤਿ ਉਦਾਰਾ–॥ ੨੯ ॥ ਇੱਤਯਾਦਿਕ ਕਹਿ ਕਰਿ ਸਮਝਾਵਤਿ। ਗੁਰਤਾ ਲਘੁ ਸੁਤ ਤੇ ਬਰਜਾਵਤਿ[5]। ਤੁਮ ਕੋ ਉਚਿਤ ਹੁਤੀ ਇਹੁ ਰੀਤਿ । ਤੌ ਸਜਾਨੋ ਸਮਝਤਿ ਸਭਿ ਚੀਤ॥੩੦॥ ਸੋ ਤੌ ਬਾਤ ਨ ਕੀਨਸਿ ਨੀਕਾ। ਤੈਂ ਉਠਿ ਦੀਨ ਤੁਰਤ ਹੀ ਟੀਕਾ।ਤੁਵ ਕ੍ਰਿਤ

---

[1]ਮੇਰੀ ਮਤ ਇਸ ਪ੍ਰਕਾਰ ਦੀ (ਭਾਵ ਸ਼ਰਧਾ ਵਾਲੀ ਰਹੀ)। [2](ਤੁਹਾਡੀ) ਕਰਤੂਤ ਵੇਖਕੇ। [3]ਬੁੱਢਾ ਹੋ ਗਿਆ ਹੈਂ, ਕਿ ਤੇਰੀ ਮਤ ਦਾ ਬਲ ਹਾਰ ਗਿਆ ਹੈ। [4]ਪਿਤਾ ਜੀ ਤਾਂ ਇਕ ਨਾਮ ਮਾਤ੍ਰ ਗੁਰੂ ਬਣੇ ਹੋਏ ਸਨ। [5]ਰੋਕ ਦੇਂਦੇ।

ਕੋ ਕਜ਼ਾ ਨਿੰਦਹਿ ਨਾਂਹੀ?।ਜੇਸਿਖ ਸਜ਼ਾਨੇ ਸੰਗਤਿ ਮਾਂਹੀ॥੩੧॥ਦੇਖਿਲਈ ਤੁਮਰੀ ਕਰਤੂਤ। ਕਹਤਿ ਸੁਮਤਿ ਜੁਤਿ ਕੀਨ ਕਸੂਤ[1]। ਅਬਿ ਮੈ ਕਰਿਹੌਂ ਨਿਤ ਉਤਸਾਹੁ।ਛੀਨ ਲੇਹੁੰ ਗਾਦੀ ਤਿਸ ਪਾਹੂ॥੩੨॥ਦਰਬ ਬਿੰਦ ਖਰਚਨ ਕਰਿ ਲੈਹੌਂ । ਸਭਿ ਕੀ ਕਰੀ ਉਲਟ ਅਬਿ ਦੈ ਹੌਂ' । ਬਿੱਧ ਕਹਜੋ 'ਰਿਸ ਕਜ਼ੋਂ ਉਰ ਕਰੈਂ?।ਪਿਤ ਸੇਵਾ ਮਹਿੰ ਨਹਿੰ ਹਿਤ ਧਰੈਂ॥੩੩॥ਰੀਝਹਿੰ,ਬਿਨਾ ਕਹੇ ਤੁਝ ਦੈ ਹੈਂ[2] । ਜੋ ਕਰਿ ਲਾਇਕ ਕੋ ਪਿਖਿ ਲੈਹੌਂ।ਕਰੈਂ ਬਖੀਲੀ ਹਾਥ ਨ ਆਵੈ।ਗਹਹਿੰ*ਨੰਮ੍ਰਤਾ ਬਾਂਛਤ ਪਾਵੈਂ॥੩੪॥ ਪਿਤ ਕੋ ਕਹਜੋ ਨ ਮਾਨਜੋ ਨੀਕਾ।ਯਾਂਤੇ ਨਹੀਂ ਭਯੋ ਤੁਵ ਟੀਕਾ।ਗੁਰੂ ਪੁੱਤ੍ਰ ਤੁਮ,ਬਡੀ ਬਡਾਈ।ਮਾਨ-ਨੀਯ,ਕਜ਼ਾ ਹਾਥ ਨ ਆਈ[3] ॥੩੫॥ ਕ੍ਰੋਧ ਬਿਖਾਦ ਛੋਡ ਸੁਖ ਪਾਵਹੁ।ਪਿਤਾ ਕਰੇ ਤਿਮ ਉਰ ਹਰਖਾਵਹੁ।ਦੀਨ ਦੁਨੀ ਕੇ ਮਾਲਿਕ ਅਹੈਂ। ਤਿਨ ਸਨਮੁਖ ਕੋ ਉੱਤਰ ਕਹੈ?'॥੩੬॥ਇਮ ਕਹਿ ਬਿੱਧ ਮੁਖ ਧਾਰੀ ਮੌਨ।ਪ੍ਰਿਥੀਆ ਜਾਇ ਪ੍ਰਵੇਸ਼ਜੋ ਭੌਨ । ਗਿਰਾ ਕਠੋਰ ਕਹਤਿ ਰਿਸ ਧਾਰੇ । ਪਿਤ ਕੇ ਨਿਕਟ ਗਯੋ ਦੁਖ ਭਾਰੇ ॥ ੩੭ ॥ ਮੁਖ ਤੇ ਕਹਿਨ ਲਾਗਿ ਕਟੁ ਬਾਨੀ। 'ਕਜ਼ਾ ਬਿਪਰੀਤਿ ਆਪ ਨੇ ਠਾਨੀ?। ਮੇਰੀ ਵਸਤੁ ਅਲਪ ਕੋ ਦਈ । ਕੋ ਇਮੁ ਕਰਹਿ?, ਨ ਆਗੇ ਭਈ†॥੩੮॥ਮੋ ਸੇਗ ਖੋਟ ਜਾਨਿਕੈ ਕਰਜੋ।ਕੌਨ ਦੋਸ਼ ਲਖਿਕੈ ਪਰ-ਹਰਜੋ।ਜਿਸ ਪ੍ਰਕਾਰ ਤੁਮ ਮੁਝ ਸੋਂ ਠਾਨੀ।ਇਸ ਕੋ ਫਲ ਦੇਖੋ ਅਗਵਾਨੀ[4]। ੩੯॥ਦਰਬ ਬਿੰਦ ਅਬਿ ਮੋਹਿ ਸਮੀਪਿ।ਮਿਲਿ ਹੌਂ ਬਲੀ ਜੁ ਹੋਹਿ ਮਹੀਪਿ। ਦੈ ਕਰਿ ਧਨੁ ਕੋ ਤਿਸੁ ਅਪਨਾਵਹੁੰ। ਪਿਤ ਸੁਤ[5]ਤੁਮ ਕੋ ਕਸ਼ਟ ਦਿਖਾਵਹੁੰ ॥੪੦॥ ਜਬਿ ਤੁਮਰੋ ਬਸ ਚਲਹਿ ਨ ਕੋਈ।ਬਿਨਾ ਕਰੇ ਗੁਰਤਾ ਮੁਝ ਹੋਈ'। ਇੱਤ੍ਯਾਦਿਕ ਝਗਰਾ ਬਹੁ ਠਾਨਜੋ । ਤਿਸ ਪਰ ਸ਼੍ਰੀ ਗੁਰ ਸਬਦ ਬਖਾਨਜੋ ॥ ੪੧ ॥

ਸ਼੍ਰੀ ਮੁਖਵਾਕ:- ਸਾਰੰਗ ਮਹਲਾ ੪ ਘਰੁ ੩ ਦੁਪਦਾ

੧ ੳ ਸਤਿਗੁਰਪ੍ਰਸਾਦਿ ॥

ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥ ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥ ੧ ॥ ਰਹਾਉ ॥ ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥ ਖਿਨ ਮਹਿ ਛੋਡਿ

---

[1](ਲੋਕੀ ਤੁਹਾਨੂੰ) ਅਕਲ ਵਾਲਾ ਕਹਿੰਦੇ ਸਨ, (ਪਰ ਤੁਸਾਂ) ਕਸੂਤੀ ਗਲ ਕੀਤੀ ਹੈ। [2]ਜੇ ਰੀਝ ਜਾਂਦੇ ਤਾਂ ਬਿਨਾ (ਮੇਰੇ) ਕਹੇ ਤੈਨੂੰ ਦੇ ਦਿੰਦੇ। [3]ਤੇਰੀ ਵਡਿਆਈ ਵਡੀ ਹੈ,ਤੂੰ ਗੁਰੂ ਦਾ ਪੁੱਤ੍ਰ ਹੈਂ, ਮਾਨਨੀਯ ਹੈਂ, ਕੀ ਹੋਯਾ (ਜੇ ਗੁਰਜਾਈ) ਹਥ ਨਹੀਂ ਆਈ ਤਾਂ। [4]ਦੇਖੋਗੇ ਅੱਗੇ ਨੂੰ। [5]ਪਿਤਾ ਪੁੱਤ੍ਰ (ਦੋਹਾਂ ਨੂੰ)। *ਪਾ:-ਗਹਹੁ । †ਪਾ:-ਹੁਈ ।

ਜਾਇ ਬਿਖਿਆ ਰਸੁ ਤਉ ਲਾਗੇ ਪਛੁਤਾਪ ॥ ੧ ॥ ਜੋ ਤੁਮਰੋ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥ ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥

ਚੌਪਈ॥'ਪ੍ਰਿਥੀਆ ਸੁਨਹੁ ਗਰਬ ਕਜਾ ਧਨ ਕੋ।ਜਿਸ ਕੋ ਤਜਾਗਤਿ ਟਿਕਹਿ ਨ ਖਿਨ ਕੋ[1]। ਪਛੁਤਾਵਨ ਪੀਛੇ ਰਹਿ ਜੈਹੈ। ਪਿਤ ਸੋਂ ਝਗਰਤਿ ਲਾਜ ਨ ਪੈਹੈ ॥ ੪੨ ॥ ਯਾਂਤੇ ਹਰਿ ਹਰਿ ਸਿਮਰਨ ਕਰਹੁ।ਨੀਕੋ ਇਹੁ ਉਪਦੇਸ਼।ਜਿ ਧਰਹੁ।ਤਨ ਮਨ ਕੇ ਸਭਿ ਹਤਹਿੰ ਸੰਤਾਪ।ਬਹੁਰ ਨ ਬਜਾਪਹਿਲੋਭੁਸੁਪਾਪ' ॥੪੩॥ਸੁਨਿ ਪ੍ਰਿਥੀਆ ਪੁਨ ਖਿਝਜੋ ਬਿਸਾਲਾ।'–ਸਿਮਰਹੁ ਹਰਿ ਹਰਿ ਨਾਮ ਗੁਪਾਲਾ[2]–।ਗੁਰਿਆਈ ਲਘੁ ਸੁਤ ਕੋ ਦੈ ਕੈ। ਮੋਹਿ ਅਨਾਦਰਿ ਸਭਿ ਮਹਿੰ ਕੈ ਕੈ॥੪੪॥ਉਪਦੇਸ਼ਨ ਕੋ ਲਖਿਅਧਿਕਾਰੀ। ਭਲੋ ਸਮੋਂ ਅਬਗਿਰਾਉ।ਚਾਰੀ ।–ਗੁਰਤਾ ਕੀ ਧਰਿ ਕਰਿ ਉਰ[3] ਆਸਾ। ਹਰਿ ਕੋ ਭਜੋ ਹੋਇ ਕਰਿ ਦਾਸਾ –॥੪੫॥ਇਹੁ ਧਰਿਹੌਂ[4]ਉਪਦੇਸ਼ ਤੁਮਾਰਾ।ਭਲੇ ਕਰਹੁਗੇ ਭਵਜਲ ਪਾਰਾ ।। ਕਰਤਿ ਅਜੋਗ ਨ ਕਛੂ ਬਿਚਾਰੋ।–ਸਿਮਰਹੁ ਹਰਿ ਹਰਿ–ਅਬਹਿ ਉਚਾਰੋ' ॥੪੬॥ ਸੁਨਿ ਸ਼੍ਰੀ ਰਾਮਦਾਸ, ਬਚ ਖੋਟੋ।–ਹਟਤਿ ਨਹੀਂ, ਕੋ ਕਿਸ ਬਿਧਿ ਹੋਟੈ[5]। ਏਕ ਪ੍ਰੀਤਿ ਜਿਸ ਕਰਨ ਖੁਟਾਈ[6]–। ਪੁਨ ਇਕ ਸ਼ਬਦ ਬਨਾਇ ਸੁਨਾਈ ॥ ੪੭ ॥ ਸ੍ਰੀ ਮੁਖਵਾਕ ॥ ਸੂਹੀ ਮਹਲਾ ੪ ॥

ਤਿਨ੍ਹੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ॥ ਤਿਨ੍ਕੀ ਬਖੀਲੀ ਕੋਈ ਕਿਆ ਕਰੈ ਜਿਨਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥ ੧ ॥ ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣ ਹਾਰਾ ॥ ੧ ॥ ਰਹਾਉ ॥ ਧੁਰਿ ਭਗਤਿ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥ ਮੂਰਖੁ ਹੋਵੈ ਸੁ ਉਨਕੀ ਰੀਸਿ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥ ੨ ॥ ਸੋ ਭਗਤ ਸੋ ਸੇਵਕਾ ਜਿਨ੍ਹਾ ਹਰਿ ਨਾਮੁ ਪਿਆਰਾ ॥ ਤਿਨਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥ ੩ ॥ ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥ ਚਹੁ ਪੀੜ੍ਹੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥ ੪ ॥ ੨॥ ੯ ॥

ਚੌਪਈ ॥ 'ਤਿਸ ਕੇ ਅੰਤਰ ਹਰਿ ਲਿਵ ਲਾਗੇ।ਜਿਸ ਕੇ ਲਿਖਨੋ ਧੁਰਹੁੰ ਵਡ-

[1]ਕੋਈ। [2](ਮੈਨੂੰ ਕਹਿੰਦੇ ਹੋ ਤੂੰ) ਹਰਿ ਹਰਿ ਗੁਪਾਲ ਦੇ ਨਾਮ ਨੂੰ ਸਿਮਰ। [3]ਧਰਕੇ ਭਾਵ ਛੱਡਕੇ ਦਿਲੋਂ। [4]ਧਾਰਨ ਕਰਾਂਗਾ। [5]ਇਹ ਮੁੜਦਾ ਨਹੀਂ ਭਾਵੇਂ ਕੋਈ ਕਿਸੇ ਤਰ੍ਹਾਂ ਦਿਸਨੂੰ ਹੋਵੇ। [6]ਇਕ ਖੋਟ ਕਰਨ ਵਿਚ ਹੀ ਇਸਦੀ ਪ੍ਰੀਤੀ ਹੈ।

ਭਾਰੇ। ਸ਼੍ਰੀ ਅਰਜਨ ਕੋ ਸਦਾ ਸਹਾਇਕ। ਹਰਿ ਕਰਤਾਰ ਜੁ ਸਭਿ ਜਗੁ ਨਾਇਕ॥੪੮॥ਤਿਸ ਕੀ ਤੂੰ ਕਸਾ ਕਰਹਿ ਬਖੀਲੀ॥ਜਿਸਕੋ ਹਰਿ ਲਿਵਲਗੀ ਛਸੀਲੀ। ਲਖਨੋ ਭਗਤ ਬਖਸ਼ਸ਼ ਭੀ ਧੁਰ ਤੇ। ਅੰਮ੍ਰਿਤ ਭਗਤਿ ਭੰਡਾਰ ਸੁ ਬਰਤੇ॥੪੯॥ਰੀਸ ਕਰੇ, ਮੂਰਖ ਹੈ ਸੋਇ। ਹਲਤਿ ਪਲਤਿ ਮੁਖ ਕਾਰੋ ਹੋਇ। ਪ੍ਰਿਯ ਹਰਿਨਾਮ ਭਗਤਿ ਸੋ ਦਾਸ। ਤਿਨ ਤੇ ਪਾਈਅਹਿ ਪ੍ਰਭੂ ਪ੍ਰਕਾਸ਼ ॥ ੫੦ ॥ ਨਿੰਦਕ ਕੇ ਕੁਛ ਹਾਥ ਨ ਆਵੈ। ਛਾਰ ਪਰੈ ਸਿਰ ਫਿਰ ਪਛੁਤਾਵੈ। ਜਿਸ ਕੇ ਉਰ ਬਰਤਹਿ ਲਿਵ ਹਰਿਕੀ। ਸੋ ਜਾਨਹਿ ਮਹਿਮਾ ਸਤਿਗੁਰ ਕੀ ॥੫੧॥ ਸ਼੍ਰੀ ਨਾਨਕ ਗੁਰ ਅੰਗਦ ਚੰਦ੍ਰਾਸ਼੍ਰੀਗੁਰ ਅਮਰਦਾਸ ਸੁਖਕੰਦਾਚਤੁਰਥ ਪੀੜ੍ਹੀ ਗੁਰਤਾ ਕੇਰੀ। ਹਮ ਲਗ ਹੋਈ ਸਭਿ ਜਗੁ ਹੇਰੀ ॥ ੫੨ ॥ ਕਰੇ ਬਖੀਲੀ ਕਰ ਨਹਿੰ ਆਈ[1]। ਲਹਨੋ ਪਰਮ ਪਦ ਕਰਿ ਸਿਵਕਾਈ[2]।ਸੋ ਤੇਰੇ ਕਬਿ ਤੀਰ ਨ ਹੋਈ[3]। ਭਰੇ ਗਰਬ ਸੋਂ ਮਤ ਛਲ ਭੋਈ॥੫੩॥ ਹਮ ਕੋ ਤੈਂ ਅਲਪੱਗਨ ਪਛਾਨਾ॥ਆਪ ਕਰੇ ਛਲ ਮਾਨਿ ਮਹਾਂਨਾ[4]। ਮਤਸਰ ਧਰਿ ਕਰਿ ਲੇਕਰਿ ਪਾਤੀ॥ਕਰੀ ਛੁਪਾਵਨ ਮਨਹੁੰ ਅਰਾਤੀ[5]॥੫੪॥ਹਮ ਤੁਝ ਬੂਝਰਹੇ, ਨਹਿੰ ਮਾਨੀ। ਨਿਡਰ ਕੁਮਤਿ ਧਰਿ ਸਪਤ[6] ਬਖਾਨੀ। ਕੂਰ ਸਪਤ ਕੋ ਦੋਸ਼ ਨ ਮਾਨਾ॥ਹਮ ਕੋ ਜਾਨਤਿ ਰਹਨੋ ਅਜਾਨਾ॥੫੫॥ਬਿਨਾਂ ਨੰਮ੍ਰਤਾ ਹੋਇ ਨ ਸੇਵਾ। ਸੇਵਾ ਕਹਾਂ ਮਹਾਂ ਅਹੰਮੇਵਾ[7]* । ਸ਼ਰਧਾ ਸਭਿਕੀ ਮੂਲ ਮਹਾਂਨੀ। ਅੰਕੁਰ[8] ਪ੍ਰੇਮ ਹੋਤਿ ਸੁਖਦਾਨੀ ॥੫੬॥ ਤੁਚ ਸੇਵਾ ਜਿਸ ਕੋ ਦਿਢ ਕਰਤਾ[9]। ਛਾਂਡ[10] ਬਡੇ ਵੈਰਾਗ ਪ੍ਰਵਿਰਤਾ[11]। ਹਰਿ ਕਾ† ਨਾਮ ਸੁਮਨ ਤੇ ਫੂਲਾ[12]। ਸ਼ਭਿ ਸੰਗਤਿ ਮਹਿੰ ਸ਼ੋਭਤਿ ਝੂਲਾ[13]॥੫੭॥ ਦੈਵਿ ਸੰਪਦਾ ਗੁਣ ਜਿ ਅਨੇਕਾ

---

[1](ਗਰਜਾਈ) ਹੱਥ ਨਹੀਂ ਆਈ। [2]ਸੇਵਾ। [3]ਸੋ (ਸੇਵਾ) ਤੇਰੇ ਕਦੇ ਨੇੜੇ ਨਹੀਂ ਢੁੱਕੀ। [4]ਆਪ ਨੂੰ ਮਹਾਛ ਮੰਨਕੇ ਛਲ ਕਰਦਾ ਰਿਹਾ ਹੈਂ। (ਅ) ਆਪ ਨੂੰ ਛਲ ਤੇ ਬੜਾ ਹੰਕਾਰ ਕਰਦਾ ਰਿਹਾ ਨੈਂ। [5]ਆਨੋਂ ਸ਼ਤ੍ਰੂ। [6]ਸੁਰੰਦ, ਸੋਂਹ। [7]ਤੂੰ ਸੇਵਾ ਕੀ ਕਰਨੀ ਸੀ ਬੜਾ ਹੰਕਾਰ ਵਧਾਇਆ ਹੈ। [8]ਅੰਗੂਰ ॥ [9]ਭਾਵ ਸੇਵਾ ਛਿੱਲ ਸਮਾਨ ਹੈ ਜੋ ਪ੍ਰੇਮ ਨੂੰ ਦ੍ਰਿੜ੍ਹ (ਮਜ਼ਬੂਤ) ਕਰਦੀ ਹੈ। [10]ਟਾਹਣੇ। [11]ਘੇਰੇ ਹੋਏ। [12]ਫੁੱਲਾਂ ਕਰਕੇ ਪ੍ਰਫੁੱਲਤ ਹੁੰਦਾ ਹੈ। [13]ਝੁੱਲਦਾ ਹੋਯਾ ਸ਼ੋਭਦਾ ਹੈ (ਇਹ ਬਿੰਛ)।

*ਪ੍ਰਿਥੀਆ ਜੋ ਕੰਮ ਕਾਜ ਪ੍ਰਬੰਧ ਕਰਦਾ ਸੀ ਉਸਨੂੰ ਸੇਵਾ ਸਮਝਦਾ ਸੀ। ਉਹ ਸੀ ਹੰਕਾਰ, ਕਿਉਂਕਿ ਹੰਕਾਰ ਵਿਚ ਕਰਦਾ ਸੀ ਤੇ ਉਸ ਸੇਵਾ ਵਿਚ ਸ਼ਰਧਾ ਪ੍ਰੇਮ ਭਾਵ ਕੁਛ ਨਹੀਂ ਸੀ, ਗੱਦੀ ਦਾ ਲੋਭ ਸੀ। ਸ਼੍ਰੀ ਗੁਰੂ ਅਰਜਨ ਦੇਵ ਜੀ ਨਾਮ ਦੀ ਲਿਵ ਵਿਚ ਤੇ ਸਤਿਗੁਰੂ ਜੀ ਦੇ ਪ੍ਰੇਮ ਵਿਚ ਨਿਮਗਨ ਆਤਮ ਸੇਵਾ ਵਿਚ ਰਹਿੰਦੇ ਸਨ। †ਪਾ—ਕੋ।

। ਗੁਣ ਦਲ ਕਲਿਤ ਸੁ ਬਲਿਤ ਬਿਬੇਕਾ[1]। ਆਤਮ ਗਯਾਨ ਲਗਯੋ ਛਲ ਸੁੰਦਰ। ਅਤਿ ਅਨੰਦ ਰਸ ਜਿਸ ਕੇ ਅੰਦਰ[2] ॥ ੫੯ ॥ ਕੋਟਿ ਕਲਪਤਰੁ ਹੈਂ ਨ ਪਟੰਤਰ[3]। ਪ੍ਰਭੁ ਕ੍ਰਿਪਾ ਤੇ ਲਹੈ ਸੁ ਅੰਤਰ। ਕਯੋਂ ਤਰਫਤਿ ਅਬਿ ਦੁਖ ਕੋ ਪਾਇ। ਬਿਨਾਂ ਭਾਗ ਤੇ ਹਾਥ ਨ ਆਇ॥੫੯॥ ਅਬਿ ਭੀ ਰਹੁ ਅਨੁਸਾਰਿ ਸਦੀਵਾ ਹਰਿ ਹੈਂਕਾਰ[4] ਹੋਹੁ ਮਨ ਨੀਵਾਂ[5]। ਇੱਤਯਾਦਿਕ ਪ੍ਰਿਥੀਆ ਸਮੁਝਾਇਵ। ਬਾਦ ਕਰਨ ਤੇ ਬਹੁ ਬਰਜਾਇਵ ॥ ੬੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸ੍ਰੀ ਅਰਜਨ ਕੋ ਕੁਰਿਆਈ ਦੇਨਿ' ਪ੍ਰਸੰਗ ਬਰਨਨੈ ਨਾਮ ਦੁਵਿ ਬਿੰਸਤੀ ਅੰਸੁ ॥ ੨੨॥

੨੩. [ਪ੍ਰਿਥੀਏ ਨਾਲ ਝਗੜਾ। ਸ਼੍ਰੀ ਗੁਰੂ ਰਾਮਦਾਸ ਜੀ ਨੇ ਗੋਇੰਦਵਾਲ ਜਾਣਾ]

ਦੋਹਰਾ ॥ ਸੁਨਤਿ ਪਿਤਾ ਕੇ ਬਚਨ ਕੋ ਪ੍ਰਿਥੀਆ ਅਤਿ ਹੈਂਕਾਰ। ਮਹਾਂ ਕ੍ਰੋਧ ਕੋ ਧਾਰਿਕੈ ਸਨਮੁਖ ਕੀਨ ਉਚਾਰ ॥੧॥ ਚੌਪਈ ॥ 'ਸੇਵਾ ਭਲੀ ਕਰਤਿ ਹੋ ਪਰਖਨ। ਬੈਠਨੋ ਲਵਪੁਰਿ ਮਹਿੰ ਦੈ ਬਰਖਨਿ। ਤੁਮਰੀ ਸੁਧਿ ਅਰੁ ਨਹੀਂ ਸਦਨ ਕੀ॥ਆਵਤਿ ਜਾਤਿ ਨਹੀਂ ਸੁਧ ਧਨ ਕੀ॥੨॥ਬੈਠਨੋ ਰਹਨੋ ਨਿਚਿੰਭ ਸੁਖਾਰੋ। ਕੌਨ ਕਾਜ ਤਹਿੰ ਰਹਤਿ ਸੁਵਾਰੋ। ਮੈਂ ਸਗਰੇ ਘਰ ਕੀ ਬਡ ਕਾਰ। ਸੰਗਤਿ ਆਵਨਿ ਜਾਨਿ ਹਜ਼ਾਰ॥੩॥ਕਿਸ ਕੋ ਦੇਨਿ ਕਿਸੁ ਤੇ ਲੇਨਾ॥ਰਾਖਨ ਸਭਿ ਕੋ ਸਦਾ ਸੁਖੈਨਾ। ਨਿਤਪ੍ਰਤਿ ਕਰਤਿ ਰਹਨੋ ਮੈਂ ਆਛੇ[1]॥ਸਭਿ ਪ੍ਰਸੰਨ ਹੁਇ ਮੁਝਤੇ ਗਾਛੇ[2]॥੪॥ਅਖਿਲ ਮਸੰਦਨ ਤੇ ਸਭਿ ਕਾਰ॥ਰਹਨੋ ਸੰਭਾਰਤਿ ਸਰਬ ਪ੍ਰਕਾਰ। ਦੇਗ਼ ਕਰਨ ਕੀ ਕਾਰ ਚਲਾਈ। ਇੱਤਯਾਦਿਕ ਮੈਂ ਸੇਵ ਕਮਾਈ ॥੫॥ ਤੁਮ ਤੇ ਆਦਿ ਸਰਬ ਪਰਵਾਰੇ। ਕਾਰਿ ਕਿਨਹੁੰ ਨਹਿ ਕੋਇ ਸੰਭਾਰੇ। ਸੁਧਿ ਭੀ ਕਬਹੁੰ ਨ ਲੀਨਸਿ ਕੋਈ। ਮੋ ਤੇ ਹੋਤਿ ਸਰਬ ਬਿਧਿ ਸੋਈ'॥੬॥ਇਮ ਕਹਿ ਕਟਕ ਬਾਕ ਪੁਨ ਭਾਖੇ॥ਜਿਨ ਮਹਿੰ ਬਚਨ* ਅਨਾਦਰ ਰਾਖੇ। ਲਿਖੇ ਨ ਜਾਇੰ ਮੋਹਿ ਤੇ ਸੋਇ। ਮਹਾਂ ਕਠੋਰ ਅਨੁਚਿਤੈ ਜੋਇ॥੭॥ਛਿਮਾ ਨਿਧਾਨ ਬਿਰਦ ਲਖਿ ਆਪਨਿ। ਰਿਸ ਤੇ ਕਰਨੋ ਨ ਸੁਤ ਕੋ ਸ੍ਰਾਪਨਿ। ਕਹਤਿ ਭਏ 'ਉਠ ਥਿਰਹੁ ਨ ਆਗੋ॥ਅਬਿ ਤੇ ਨਹਿੰ ਹਮਰੇ ਮੁਖ ਲਾਗੋ॥੮॥ ਬਡ ਦੁਰਭਾਗਿ ਲਾਲਸਾ ਧਨ ਕੀ॥ਦੁਰਮਤਿ ਬਿਖੈ ਬ੍ਰਿੱਤਿ

---

[1]ਵਿਵੇਕ ਆਦਿਕ ਜੋ ਏਹੀ ਸੰਪਦਾ ਦੇ ਅਨੇਕ ਗੁਣ ਹਨ ਓਹ ਮਾਨੋਂ ਸਾਰੇ ਸੁੰਦਰ ਪੱਤੇ (ਹਨ, ਜਿਨ੍ਹਾਂ ਕਰਕੇ ਓਹ ਬ੍ਰਿੱਛ) ਢਕਿਆ ਹੈ। (ਅ) ਬਿਬੇਕਾ=ਜਾਣੋ, ਸਮਝੋ। [2]ਉਸ ਵਿਚ ਰਸ ਜੋ ਹੈ ਸੋ 'ਅਨੰਦ' ਹੈ। [3]ਬਰਾਬਰ। [4]ਹੈਂਕਾਰ ਨੂੰ ਦੂਰ ਕਰਕੇ। [5]ਚੰਗੀ ਤਰ੍ਹਾਂ। [1]ਜਾਂਦੇ ਸਨ।

*ਪਾ:—ਬਰਨ।

ਅਤਿ ਮਨ ਕੀ*'। ਸੁਨਿ ਪ੍ਰਿਥੀਆ ਕਹਿ 'ਜੇ ਮੁਝ ਤਜਾਗੋ। ਤੁਮ ਭੀ ਨਹਿੁ ਕਬਹੂੰ ਮੁਖ ਲਾਗੋ॥੯॥ਦੋਹਰਾ॥ ਮੈਂ ਤਜਾਗਨ ਤੁਮਰੋ ਕਰਨੋ ਤੁਮ ਨੇ ਤਜਾਗਨ ਮੋਹਿ।ਪਲਟੋ ਮੈਂ ਜਬਿ ਲੇਇ ਹੌਂ ਸ਼ਾਂਤਿ ਰਿਦੇ ਤਬਿ ਹੋਹਿ॥੧੦॥ਚੌਪਈ।ਪਿਤ ਸੁਤ ਜੁਗ ਕੋ ਦੁਖ ਦਿਖਲਾਵੌਂ। ਤੌ ਮੈਂ ਪ੍ਰਿਥੀਆ ਨਾਮ ਧਰਾਵੌਂ'। ਤ੍ਰਿਸਕਾਰਤਿ ਕਹਿਏਵ ਕਠੋਰਾ।ਉਠਨੋ,ਨਿਕਸਿ ਗਮਨਨੋ ਘਰ ਓਰਾ॥੧੧॥ਚਲਤਿ ਜਾਤ ਕਟੁ ਵਾਕ ਉਚਾਰਤਿ। ਉਚੀ ਧੁਨਿ ਸਭਿ ਕੇ ਸ਼ੁਭ ਡਾਰਤਿ। ਅਪਨੇ ਸਦਨ ਪ੍ਰਵੇਸ਼ਨੋ ਜਾਈ।ਮਹਾਂ ਦੁਖਿਤਿ ਰਿਸ ਬਸ ਨ ਬੈਸਾਈ॥ ੧੨॥ ਨਿਸਾ ਬਿਖੈ ਸ਼੍ਰੀ ਗੁਰੂ ਬਿਚਾਰਾ।–ਰਾਰ ਕਰਨ ਮੈਂ ਇਹੁ ਛਲਵਾਰਾ। ਅਨਿਕ ਬਿਘਨ ਕੋ ਠਾਨਿ ਉਪਾਏਨਹਿੰ ਇਹੁ ਟਰੈ ਕੁਮਤਿਕੋ ਪਾਏ॥੧੩॥ ਤਨ ਤਜਾਗਨ ਕੋ ਸਮਾਂ ਸੁ ਆਇਵ। ਜਿਮ ਸ਼੍ਰੀ ਅਮਰ ਬਾਕ ਫੁਰਮਾਇਵ। ਹਮ ਕੋ ਉਚਿਤ ਕਰਨ, ਸੋ ਕੀਨਾ। ਜਥਾ ਹੁਕਮ ਪਰਮੇਸ਼ੁਰ ਦੀਨਾ॥੧੪॥ ਨਿਕਟਿ ਨ ਰਹਿ ਹੈਂ†ਪ੍ਰਿਥੀਆ ਤਬੈ। ਹਮ ਤਨ ਤਜਾਗਨ ਕਰਿ ਹੈਂ ਜਬੈ। ਕਰਤਾ ਇਹੁ ਉਤਪਾਤ ਬਿਸਾਲਾ। ਸ਼੍ਰੀ ਅਰਜਨ ਤੇ ਰਹੈ ਨਿਰਾਲਾ॥੧੫॥ ਇਹ ਠਾਂ ਬਨੈ ਨ ਨੀਕੀ ਬਾਤੀ। ਗੋਇੰਦਵਾਲ ਚਲਹਿੰ ਉਠਿ ਪ੍ਰਾਤੀ। ਸ਼੍ਰੀ ਗੁਰੂ ਅਮਰਦਾਸ ਕੇ ਨੰਦ। ਮੋਹਨ ਸੁਮਤਿ ਮੋਹਰੀ ਚੰਦ ॥ ੧੬ ॥ ਸ਼੍ਰੀ ਅਰਜਨ ਕੀ ਬਾਂਹਿ ਗਹਾਇ। ਤੀਰ ਬਿਪਾਸਾ ਚਲਹਿੰ ਸਮਾਇ–। ਨਿਕਟ ਹਕਾਰਨ ਕੀਨਸਿ ਭਾਨੀ। ਸਰਬ ਭੇਦ ਸਮਝਾਇ ਮਹਾਂਨੀ ॥ ੧੭ ॥ 'ਗੋਇੰਦਵਾਲ ਪ੍ਰਾਤਿ ਕੋ ਚਲੀਅਹਿ। ਨੈਹਰ ਬਿਖੈ ਅਖਿਲ‡ ਸੰਗ ਮਿਲੀਅਹਿ'।ਪੁਨ ਭਾਈਬੁੱਢਾ ਸਮਝਾਯਹੁ।'ਭੋਰ ਹੋਤਿ ਤਜਾਰੀ ਕਰਿਵਾਯਹੁ'॥੧੮॥ਕਹਿ ਕਰਿ ਖਾਨ ਪਾਨਕੋ ਕਰਿਕੈ।ਸੁਪਤ ਜਥਾ ਸੁਖ ਸਿਹਜਾ ਪਰਿਕੈ। ਜਾਮ ਜਾਮਨੀ ਤੇ ਉਠਿ ਜਾਗੇ। ਨਿਤ ਕੀ ਕ੍ਰਿਆ ਕਰਨ ਕੋ ਲਾਗੇ। ॥੧੯॥ਕਰਿ ਮੱਜਨ ਨਿਜ ਬ੍ਰਿਤੀ ਟਿਕਾਈ। ਆਨੰਦਾਤਮ ਬਿਖੈ ਸਮਾਈ। ਦੈ ਘਟਿਕਾ ਜਬਿ ਜਾਮਨਿ ਰਹੀ। ਛੁਟੀ ਸਮਾਧਿ ਦੇਹਿ ਸੁਧਿ ਲਹੀ ॥੨੦॥ ਕਹਿ ਕਰਿ ਸਭਿ ਤਜਾਰੀ ਕਰਿਵਾਇ। ਸ਼੍ਰੀ ਅਰਜਨ ਭਾਨੀ ਸੰਗ ਜਾਇ। ਪ੍ਰਿਥਮ ਪੰਥ ਇਨ ਗਮਨ ਕਰਾਯਹੁ। ਕੇਤਿਕ ਸਿੱਖ ਦਾਸ ਸੰਗ ਲਾਯਹੁ॥ ੨੧॥ਗੁਰੁ ਆਰੂਢ‡ਹੋਇ ਪ੍ਰਸਥਾਨੇ।ਲਏ ਸਿੱਖ ਸੰਗ ਪ੍ਰੇਮ ਮਹਾਂਨੇ।ਪ੍ਰਿਥੀਆ

'(ਤੁਸਾਡੇ) ਪੈਕਿਆਂ ਵਿਚ ਸਾਰਿਆਂ ਨੂੰ। *ਪਾਃ–ਦੁਰਮਤਿ ਮੈਂ ਬ੍ਰਿਤਿ ਨਿਤ ਅਤਿ ਮਨਕੀ। †ਪਾਃ–ਰਹੈ। ‡ਪਾਃ–ਗੁਰੂ ਅਰੂਢ।

ਸੁਪਤਿ ਭਜਨੋ ਘਰ ਮਾਂਹੀ। ਗੁਰ ਰੁਖ ਲਖਿ ਕਿਨ ਸੁਧਿ ਦਿਯ ਨਾਂਹੀ ॥ ੨੨॥ਭਾਦ੍ਰੋਂ ਸੁਦੀ ਪ੍ਰਤਿਪਦਾ[1] ਦਿਨ ਕੋ। ਗੁਰਤਾ ਤਿਲਕ ਦੀਨਿ ਅਰਜਨ ਕੋ।ਚਵਥੇ ਦੂਜ ਕੇ ਦਸੋਸ ਕ੍ਰਿਪਾਲ।ਆਨ ਪਹੁਚੇ ਗੋਇੰਦਵਾਲ॥੨੩॥ ਕੁਛਕ ਰਹੇ ਦਿਨ ਪ੍ਰਵਿਸ਼ੇ ਪੁਰਿਮੈਂ। ਦੇਖਤਿ ਹਰਖ ਭਰੇ ਗੁਰ ਉਰ ਮੈਂ। ਜਾਇ ਚੁਬਾਰੇ ਬੈਦਨ ਠਾਨੀ।ਤਬਹਿ ਮੋਹਰੀਨੇ ਸੁਧਿ ਜਾਨੀ॥੨੪॥ਕਰੇ ਉਤਾਇਲ ਮਿਲਿਬੇ ਆਯਹੁ। ਆਪਸ ਮਹਿੰ ਬੈਦਤਿ ਹਰਖਾਯਹੁ। ਲੇ ਅਪਨੇ ਗ੍ਰਿਹ ਕੋ ਤਬਿਗਯੋ।ਮਿਲਨ ਕੁਟੰਬ ਸਭਿਨਿਕੋ ਭਯੋ॥੨੫॥ਪੁਨ ਭਾਨੀ ਸਭਿਸੋਂ ਮਿਲ ਰੋਈ।ਬਡਿ ਚਿੰਤਾ ਮਹਿੰ ਬਜਾਕੁਲ ਹੋਈ।ਇਕ ਤੋ ਜਗ ਗੁਰੁ ਕੇਰ ਚਲਾਨੋ। ਬਹੁਰ ਸੁਤਨਿ ਮਹਿੰ[2] ਝਗਰ ਮਹਾਂਨੋ॥੨੬॥–ਉਠਹਿ ਉਪਾਧਿ–ਬਿਚਾਰਤਿ ਰੋਵਤਿ।ਪਿਤਾ ਬਾਕ ਸਾਚੋ ਹੁਇਜੋਵਤਿ।'ਅਪਰਨਿ ਕੁਲਮਹਿੰ ਜਾਇ ਗੁਰਾਈ ਮੈਂ ਘਰ ਲੇ ਨਿਜ ਸਦਨ ਟਿਕਾਈ ॥ ੨੭ ॥–ਗੁਰਤਾ ਰੁਕੇ ਕਲੇਸ਼ ਬਿਸਾਲ–।ਪਿਤ ਨੇ ਕਹਜੋ ਬਾਕ ਇਸ ਢਾਲ। ਯਾਂਤੇ ਮੈਂ ਜਾਨੋ ਉਤਪਾਤ। ਹੋਵਹਿ ਗੋ,ਬਿਗਰਹਿ ਸਭਿਬਾਤ*'॥੨੮॥ਇਮ ਸਮੁਝਾਇ ਸੰਗ ਭ੍ਰਾਤ ਜਾਈ। ਗਲਮਿਲਿ ਰੁਦਤਿ ਭਈ ਚਿਰ ਤਾਈਂ।ਪੁਨ ਸਭਿਤ੍ਰੀਯਨ ਦੀਨ ਦਿਲਾਸਾ। ਪੌਂਛਿ ਬਦਨ ਕੋ ਬੈਠਤਿ ਪਾਸਾ ॥ ੨੯ ॥ ਪੁਨ ਗੁਰ ਢਿਗ ਮੋਹਨ ਚਲਿ ਆਇਓ। 'ਨਮੋ' ਪਰਸਪਰ ਕਰਿ ਸੁਖ ਪਾਇਓ।ਅਪਰ ਲੋਕ ਸਨਾਨੇ ਸਭਿ ਆਏ।ਕਰਿ ਕਰਿ ਨਮੋ ਥਿਰੇ ਤਿਸ ਥਾਏਂ॥੩੦॥ਬੁੱਢੇਆਦਿਕ ਸੰਗ ਜਿਗਏ। ਮਿਲੇ ਪਰਸਪਰ ਬੈਠਤਿ ਭਏ। ਤਬਿ ਪ੍ਰਿਥੀਏ ਕੀ ਬਾਤ ਸੁਨਾਈ।'ਬਿਗਰ ਪਰਜੋ ਬਹੁ ਕਰੀ ਲਰਾਈ ॥੩੧॥ ਅਪਮਾਨਤਿ ਦੁਰਬੈਨ ਬਖਾਨੇ। ਇਹਾਂ ਅਏ ਚਲਿ ਖੋਟੋ ਜਾਨੇ[3]। ਸ਼੍ਰੀ ਅਰਜਨ ਥਿਰ ਕਰਿ[4] ਨਿਜ ਥਾਨੇ। ਗੁਰ ਚਾਹਸਿ ਤਨ ਤਜਾਗ ਸਿਧਾਨੈ' ॥੩੨॥ ਸੁਨਤਿ ਦੁਊ ਭ੍ਰਾਤਨ ਦੁਖ ਮਾਨਾ। 'ਕੀਨ ਅਜੋਗ,ਨ ਬਨਜੋ ਸਿਧਾਨ।ਹਮਨੇ ਪ੍ਰਿਥਮ ਤਾਂਹਿ ਕੋ ਹੇਰਾ।ਕਰਹਿ ਕੁਕਾਜ ਲੋਭ ਕੋ ਪੂਰਾ ॥੩੩॥ ਪਿਤ ਕੋ ਜੀਵਤ ਰਹੀ ਸੁ ਲਾਜਾ[5]। ਅਬਿ ਨ ਮਿਟੈ ਗੋ,ਕਰਹਿ ਕੁਕਾਜਾ'। ਇਮ ਕਹਿ ਸਭਿ ਠਾਨਤਿ ਅਫਸੋਸਾ।ਪ੍ਰਿਥੀਏ ਮੈਂ ਹੈਕਾਰ ਕੋ ਦੋਸ਼ ॥੩੪॥ ਲੋਕ ਸਕਲ ਹੀ ਚਿੰਤਾ ਲਹੈਂ। ਗੁਰਤਾ ਮਹਿ ਬਿਗਾਰ ਪਰ ਰਹੈ†–।ਅਪਰ ਬਾਰਤਾ ਭਈ ਅਨੇਕ।ਕੌਨਕਹੈ ਤਿਨ ਸਰਬ

[1]ਏਕਮ। [2]ਪੁੱਤ੍ਰਾਂ ਵਿਚ। [3](ਪ੍ਰਿਥੀਏ ਨੂੰ) ਖੋਟਾ ਜਾਣਕੇ। [4]ਟਿਕਾਕੇ। [5](ਕਿਵੇਂ ਨਾਂ ਕਿਵੇਂ) ਸ਼ਰਮ ਕਰਦਾ ਰਿਹਾ ਹੈ ਪਰ (ਅ) ਰਹਿ ਗਈ ਭੁਆਫ ਦੂਰ ਹੋਈ। *ਪਾ:–ਭ੍ਰਾਤ। †ਪਾ:–ਕਹੈਂ।

ਬਿਬੇਕ[1]॥੨੫॥ਤਜਾਰ ਅਹਾਰ ਖਾਇ ਕਰਿ ਸੋਏ । ਨਿਜ ਨਿਜ ਥਲ ਮਹਿ ਨਰ ਸਭਿ ਕੋਏ॥ਭਾਨੀ ਕੇ ਮਨ ਚਿੰਤ ਮਹਾਂਨੀ । ਗਿਨਤੀ ਗਿਨਹਿ ਅਨੇਕ ਬਿਧਾਨੀ ॥ ੨੬॥ ਸ਼੍ਰੀ ਅਰਜਨ ਬਿਛੁਰੇ ਚਿਰ ਰਹੇ । ਸਭਿ ਸੋਂ ਮਿਲਿ ਕਰਿ ਆਨੰਦ ਲਹੈ॥ਮਾਤੁਲ ਅਰੁ ਮਾਤੁਲ ਕੀ ਦਾਰਾ[2]।ਸਿਰ ਪਰ ਕਰ ਫੇਰਤਿ ਦੇ ਪਨਾਰਾ ॥੨੭॥ ਬੁੱਢੇ ਆਦਿਕ ਸਿਖ ਗੁਰ ਪਾਸਿ । ਜਾਗ੍ਰਤ ਕਰਤੇ ਬਚਨ ਬਿਲਾਸ॥ਨਿਸਾ ਬਿਖੇ ਸੁਪਤੇ ਨਹਿ ਕੋਊ॥ਸਤਿਗੁਰ ਤਜਾਰੀ ਕੋ ਲਖਿ ਸੋਊ॥ ੨੮॥ਜਾਮ ਜਾਮਨੀ ਤੀਨ ਬਿਤਾਈ॥ਉਠੇ ਗੁਰੂ ਸਭਿ ਸੋਚ ਬਨਾਈ॥ ਭਾਨੀ ਕੋ ਹਕਾਰਿ ਨਿਜ ਸਾਥ॥ਪ੍ਰੇਮੀ ਸਿੱਖ ਸੰਗ ਲੇ ਨਾਥ॥੨੯॥ਮੋਹਨ ਔਰ ਮੋਹਰੀ ਆਏ । ਜਾਇ ਬਾਪਿਕਾ ਜਲ ਸੋਂ ਨ੍ਹਾਏ । ਗਾਵਨਿ ਲਗੇ ਰਬਾਬੀ ਵਾਰਿ । ਭਾਂਤਿ ਭਾਂਤਿ ਕੇ ਸ਼ਬਦ ਉਚਾਰਿ॥੪੦॥ਸੁਨਿਬੇ ਲਗੀ ਪ੍ਰੇਮ ਕਰਿ ਸਾਰੇ॥ਬੈਠੇ ਸਤਿਗੁਰ ਸਭਿਨਿ ਮਝਾਰੇ । ਨਿਜਾਨੰਦ ਮਹਿ ਲਗੀ ਸਮਾਧਿ । ਸਦਾ ਏਕ ਰਸ ਪਰਮ ਅਗਾਧਿ॥੪੧॥ ਪੁਰਿ ਕੇ ਨਰ ਸੁਨਿ ਸੁਨਿ ਸਭਿ ਆਏ । ਮੋਨਿ ਠਾਨਿ ਬੈਠੇ ਸਮੁਦਾਏ॥ਭਈ ਆਨਿ ਜਬਿਹੂੰ ਭੁਨਸਾਰਿ[3]। ਪਰਜੋਭੋਗ ਤਬਿ* ਆਸਾਵਾਰਿ॥੪੨॥ ਹਾਥ ਜੋਰਿ ਕਰਿ ਮਸਤਕਿ ਟੇਕਾ। ਬਹੁਰੋ ਬੋਲੇ ਜਲਧਿ ਬਿਬੇਕਾ।'ਸੁਨਹੁ ਸਿੱਖਨ ਤੁਮ ਸਤਿਗੁਰ ਪਯਾਰੇ।ਸਿਮਰੋ ਹਰਿ ਹਰਿ ਜਨਮ ਸੁਧਾਰੋ॥੪੩॥ਅੰਤ ਸਮਾਂ ਅਬਿ ਭਯੋ ਹਮਾਰੈ॥ਤਨ ਤਜਾਗੋਂ ਪਰਲੋਕ ਪਧਾਰੈਂ। ਸ਼੍ਰੀ ਨਾਨਕ ਗੁਰ ਅੰਗਦ ਔਰਾ। ਸ਼੍ਰੀ ਗੁਰ ਅਮਰ ਚੌਥ ਤਨ ਮੋਰਾ ॥ ੪੪ ॥ ਚਾਰਹੁੰ ਗੁਰ ਕੋ ਦਰਸ ਵਿਸ਼ੇਖਹੁ।ਪੰਚਮ ਸ਼੍ਰੀ ਅਰਜਨ ਥਪੁ ਦੇਖਹੁ । ਏਕ ਰੂਪ ਪੰਚਹੁੰ ਕੋ ਜਾਨੋ॥ਭੇਦ ਰਤੀ ਕੁ ਨਹੀਂ ਮਨ ਠਾਨੋ॥੪੫॥ਹਲਤ ਪਲਤ ਗਨ ਸਿੱਖ ਸਹਾਇਕ । ਇਹ ਸਭਿ ਭਾਰ ਧਾਰਿਬੇ ਲਾਇਕ । ਦੇ[4] ਗੁਰਤਾ ਗਾਦੀ ਕੋ ਸ਼ੋਭ॥ਰਤਨਾਕਰ[5] ਗੰਭੀਰ ਅਛੋਭ॥੪੬॥ਇਸ ਕੋ ਸੰਗ ਜੁ ਰਚੈ ਖੁਟਾਈ । ਪੁਜਹਿ ਨ, ਦੀਨ ਦੁਨੀ ਦੁਖ ਪਾਈ[6] । ਮੋਹਨ ਅਪਰ ਮੋਹਰੀ ਸਾਥ॥ਕਹਯੋ ਬਾਕ ਸੋਢੀ ਕੁਲ ਨਾਥ॥੪੭॥'ਤੁਮ ਗੰਭੀਰ ਧੀਰ ਮਤਿਵੰਤੇ । ਪਿਤ ਆਇਸੁ ਨਿਤ ਚਿਤ ਬਰਤੰਤੇ† । ਛਿਮਾਵੰਤ, ਗੁਨ ਬੈਸ ਮਹਾਨੇ । ਅਨਸੁਧਕ[6], ਸ਼ੁਭ ਮਨ, ਨਹਿੰ ਮਾਨੇ[7] ॥ ੪੮ ॥ ਸ਼੍ਰੀ ਅਰਜਨ ਮਨ ਪਰਮ ਪੁਨੀਤ॥ਤੁਮ ਅਨੁਸਾਰੀ ਬਰਤੈ ਨੀਤਿ॥ਸ਼ੁਭ ਗੁਨ ਜੁਗਤ ਸੁ ਨੰਮ੍ਰਿ ਗੰਭੀਰ।

[1]ਵਿਚਾਰ ਕੋਣ ਆਖੇ। [2]ਮਾਮਾ ਤੇ ਮਾਮੀ ਜੀ। [3]ਸਵੇਰ । [4]ਦੇਵੇਗਾ। [5]ਸਮੁੰਦ੍ ਵਾਙੂੰ। [6]ਦੀਰਘਾ ਤੋਂ ਰਹਤ । [7]ਮਾਨ ਨਹੀਂ ਹੈ। *ਪਾਃ—ਪਠ । ਪਰ'। †ਪਾਃ—ਬਿਚਰੰਤੇ ।

ਇਸ ਕਹੁ ਜਾਨਹੁ ਮੋਰ ਸਰੀਰ॥੪੯॥ਗਹਹੁ ਭੁਜਾ ਨਿਰਬਾਹੋ ਸਦਾ।ਰਾਖਹੁ ਚਿਤ ਨ ਬਿਸਾਰਹੁ ਕਦਾ'।ਸੁਨਤਿ ਮੋਹਰੀਨੇ ਤਿਹ ਸਮੋਂ।ਗਹੀ ਬਾਂਹੁ ਕਰਿ ਕੈ ਗੁਰ ਨਮੋ ॥੫੦॥ ਨਿਜ ਸਿਰ ਪਰ ਸੋ ਧਾਰਨ ਕਰੀ। ਬਾਨੀ ਕਹਤਿ ਮ੍ਰਿਦੁਲ ਰਸ ਭਰੀ।'ਜਬਿ ਤੇ ਪਿਤ ਕੀ ਆਇਸੁ ਭਈ।ਮੈਂ ਸ਼ਰਧਾ ਤਬਿਤੇ ਧਰਿ ਲਈ ॥੫੧॥ ਸਤਿਗੁਰ ਰੂਪ ਪ੍ਰਿਥਮ ਤੁਮ ਭਏ। ਬੰਦਨੀਯ ਸਭਿ ਤੇ ਬਡ ਥਏ। ਅਬਿ ਤੁਮ ਜਿਸਹਿ ਬਿਠਾਵਹੁ ਆਪ।ਜਗ ਗੁਰਤਾ ਬਡਿ ਆਈ ਥਾਪ॥੫੨॥ਤੁਮ ਸਮ ਪੂਜਨੀਯ ਸਭਿ ਕੇਰੇ। ਇਸ ਪ੍ਰਕਾਰ ਦਿਢ ਸ਼ਰਧਾ ਮੇਰੇ'।'ਧੰਨ ਮੋਹਰੀ' ਸਤਿਗੁਰ ਕਹਯੋ।ਪੁਨ ਸ਼੍ਰੀ ਅਰਜਨ ਕੀ ਦਿਸ਼ ਲਹਯੋ ॥੫੩॥'ਸੁਧਾ ਸਰੋਵਰ ਮੋਰ ਸਰੀਰ। ਤਿਸ ਕੀ ਟਹਿਲ ਕਰਹੁ ਬਡਧੀਰ !* ।ਜਗ ਮਹਿ ਬਡੋ ਹੋਇ ਬੱਖਸ਼ਾਤਾ।ਮੁਕਤਿ ਭੁਗਤਿ ਸੈਗਤਿ ਕੋ ਦਾਤਾ॥੫੪॥ ॥ਸ਼੍ਰੀਗੁਰ ਅਮਰਦਾਸ ਕੀ ਆਇਸੁ। ਰਹੇ ਖਨਤਿ ਹਮ ਸਭਿ ਸੁਖਦਾਇ ਸੁ। ਚਹੁੰਦਿਸ਼ ਤੇ ਸੋਪਾਨਿ[1]ਬਨਾਵਹੁ। ਹਰਿ ਮੰਦਰ ਸੁੰਦਰ ਉਸਰਾਵਹੁ॥ ੫੫॥ ਤਾਲ ਬਿਖੈ ਸ਼ੋਭਾ ਹੁਇ ਐਸੋ।ਹਰਿ ਬਿਮਾਨ ਥਿਤ ਨਭ ਮਹਿ ਜੈਸੋ'।ਕਿਧੌਂ ਫਰਸ਼ ਬੈਡੂਰਜ[2] ਮਨਿ ਕੋ। ਬੀਚ ਬਨਜੋ ਘਰ ਮਹਾਂ ਬਿਸ਼ਨੁ[3]ਕੋ॥੫੬॥ਮਮ ਆਗਜਾ ਇਹੁ ਧਾਰਹੁ ਮਨ ਮੈਂ। ਨਿਤਪ੍ਰਤਿ ਰਹੀਅਹਿ ਰਚਨ ਜਤਨ ਮੈਂ' ॥ ਸੁਨਿ ਕਰਿ ਸ਼੍ਰੀ ਅਰਜਨ ਕਰ ਜੋਰਿ।'ਕਰਨ ਕਰਾਵਨ ਮੈਂ'[4]ਤੁਮ ਜੋਰ॥੫੭॥ ਨਮਿਤ ਮਾਤ੍ਰ ਮੈਂ ਰਹਿਹੌਂ ਮਾਂਹਿ। ਪ੍ਰਾਨ ਹੋਤਿ ਲਗ ਸੇਵੌਂ ਤਾਂਹਿ। ਰਹੌਂ ਰਚਨ ਪਰਸਾਦਿ†ਤੁਮਾਰੋ।ਹੋਹੁ ਸਹਾਇਕ ਆਪਿ ਸੰਭਾਰੋ'॥੫੮॥ਇਮ ਸੁਨਿ ਕਰਿ ਸਤਿਗੁਰੁ ਪ੍ਰਸੰਨ। ਕਹਯੋ 'ਹੋਹੁ ਸਭਿ ਲਾਇਕ ਧੰਨ'। ਕਹਿ ਸੁਨਿਕੈ ਤਬਿ ਕੀਨਸ ਤਯਾਰੀ। ਹਿਤ ਪ੍ਰਲੋਕ ਜਗੁ ਗੁਰ ਉਪਕਾਰੀ॥੫੯॥ਇਤਿ ਸ਼੍ਰੀ ਭੂਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯੋ ਰਾਸੇ ਕੌਇੰਦਵਾਚ ਸ਼੍ਰੀ ਗੁਰੂ ਰਾਮਦਾਸ ਆਗਵਨ' ਪ੍ਰਸਗ ਬਰਨਨੰ ਨਾਮ ਤੀਨਤ੍ਰਿੰਸੋਤੀ ਅੰਸੂ ।੨੩।

੨੪. [ਸ਼੍ਰੀ ਗੁਰੂ ਰਾਮਦਾਸ ਜੀ ਬੈਕੁੰਠ ਗਮਨ]

ਦੋਹਰਾ॥ਲਖਿ ਤਯਾਰੀ ਸਤਿਗੁਰੂ ਕੀ ਤਬਿ ਭਾਨੀ ਬਡਿਭਾਗ। ਹਾਥ ਬੈਦਿ ਬੰਦਨ ਕਰੀ ਉਰ ਉਮਗਾ ਅਨੁਰਾਗ ॥੧॥ ਚੌਪਈ॥'ਸਰਬ ਰੀਤਿ ਸਮਰਥ ਸੁਖ ਦਾਤੇ।ਜਿਨ ਬਡਿਭਾਗ ਤਿਨਹੁ ਤੁਮ ਜਾਤੇ।ਹਲਤ ਪਲਤ ਨਹਿੰ ਹੋਹੁ ਸਹਾਈ।ਜਿਮ ਚਾਹੋ ਤਿਮ ਠਟਹੁ ਗੁਸਾਈਂ॥੨॥ਮੈਂ ਰਾਵਰ ਕੇ ਸੰਗ ਸਿਧਾਰੌਂ।

---

[1]ਪੌੜੀਆਂ। [2]ਪ੍ਰਭੂ ਦਾ ਬਿਬਾਨ ਮਾਨੋਂ ਅਕਾਸ਼ ਵਿਚ ਸਥਿਰ ਹੈ। [3]ਇਕ ਪ੍ਰਕਾਰ ਦਾ ਰਤਨ, ਲਸਣੀਆ। [ਸੰਸ:, ਵੈਦੂਰਜ]। [3]ਮਹਾਂ ਬਿਸ਼ਨੁ ਤੋਂ ਮੁਰਾਦ ਅਕਾਲ ਪੁਰਖ ਦੀ ਹੈ। [4]ਕਰਨ ਕਰਾਵਨ ਵਿੱਚ। *ਪਾ: ਮਤਿਧੀਰ। †ਪਾ:—ਚਰਨ ਪਰ ਦਾਸ।

ਤੁਮ ਬਿਨ ਨਹੀਂ ਜੀਵਬੋ ਧਾਰੌਂ। ਰਾਗ ਦ੍ਵੈਖ ਬਡ ਹਰਖ ਰੁ ਸ਼ੋਕ। ਇਨ ਜੁਤਿ ਬਸਿਬੋ ਹੈ ਇਸ ਲੋਕ ॥ ੩ ॥ ਸੁਤ ਪ੍ਰਿਥੀਆ ਉਤਪਾਤ ਉਠੈ ਹੈ। ਦੇਖਤਿ,ਦੁਖ ਮੋਰੋ ਮਨ ਪੈਹੈ[1]।ਅਤਿ ਅਨੰਦ ਮਹਿ ਥਾਸ ਤੁਮਾਰੋ।ਬਸੌਂ ਸੰਗ ਮੈਂ ਚਿੰਤ ਨਿਵਾਰੋ[2]॥੪॥ਸੁਨਿ ਭਾਨੀ ਤੇ ਕੋਮਲ ਬਾਨੀ।ਰਾਮਦਾਸ ਸਤਿਗੁਰੂ ਬਖਾਨੀ। 'ਮਹਾਂਜਸੋ' ਸੁਨਿ ਭਾਗ ਮਹਾਂਨੀ* !। ਅਪਰ ਨ ਤ੍ਰਿਯ ਕੋ ਤੋਹਿ ਸਮਾਨੀ॥੫॥ਸ਼੍ਰੀ ਗੁਰ ਅਮਰਦਾਸ ਪਿਤ ਜਿਸਕੇ। ਕੌਨ ਪਟੰਤਰ ਕਹੀਅਹਿ ਤਿਸਕੋ।ਪੁਨ ਤੁਵ ਪਰ ਪ੍ਰਸੰਨ ਹਮ ਰਹੇ।ਮਾਂਨਹਿੰ ਤਥਾ ਜਥਾ ਬਚ ਕਹੇਂ ॥ ੬॥ਸ਼੍ਰੀਅਰਜਨ ਭਾ ਪੁੱਤ੍ਰ ਪ੍ਰਬੀਨਾ।ਸੋਢੀ ਕੁਲ ਜਿਨ ਉੱਜਲ ਕੀਨਾ। ਰਾਖੀ ਗੁਰਤਾ ਕੇਰਿ ਜਿਠਾਈ। ਅਪਰ ਬੰਸ ਤੇ ਰਾਖਿ ਹਟਾਈ ॥੭॥ ਤੇਰੋ ਸਫਲ ਜਨਮ ਜਗ ਭਇਉ।ਕਰਿਬੇ ਉਚਿਤ ਸਕਲ ਕਰਿ ਲਇਉ। ਕਿਤਿਕਦਿਨਾ ਤਵ ਸ੍ਵਾਸ ਸਰੀਰ। ਪਰਾਰਬਧ ਭੋਗੋ ਧਰਿ ਧੀਰ ॥੮॥ ਪੁਨ ਸੁਖੇਨ ਹੀ ਤਨ ਕੋ ਤਜਾਗ। ਆਇ ਮਿਲਹਿੰ ਹਮ ਸੋਂ,ਬਡਭਾਗ।ਹਰਖ ਸ਼ੋਕ ਅਰੁ ਰਾਗ ਜੁ ਦ੍ਵੈਸ਼। ਅਬਿ ਤੇ ਤੋਹਿ ਨ ਹੋਹਿ ਅਸ਼ੇਸ਼[3]" ॥ ੯॥ ਇਮ ਧੀਰਜ ਦੇ ਕਰਿ ਸੁਖ ਰਾਸ। ਦੇਖਯੋ ਦਿਸ਼ ਬੁੱਢੇ,ਗੁਰਦਾਸ। ਸ਼੍ਰੀ ਅਰਜਨ ਹਿਤ ਕਹਿ ਸਭਿ ਹੀ ਕੋ। ਬਹੁਰ ਗੁਰੂ ਸੋਢੀ ਕੁਲ ਟੀਕੋ॥੧੦॥ਰਚਯੋ ਕੁਸ਼ਾਸਨ ਪਰ ਥਿਤ ਹ੍ਵੈ ਕੈ।ਪੌਢੇ ਮੁਖ ਕੋ ਛਾਦਨ ਕੈ ਕੈ। ਜਸੋਂ ਗਜ ਫੂਲਮਾਲ ਕੋ ਡਾਰੇ। ਤਸੋਂ ਤਨ ਤਜਿ ਬੈਕੁੰਠ ਪਧਾਰੇ॥੧੧॥ਅੱਗੂ† ਪੁਰੋਗਮ ਸੁਰ ਸਭਿ ਆਏ[4]। ਬ੍ਰਹਮਾ, ਨਾਰਦ, ਸ਼ੰਭੁ[5]ਸੁਹਾਏਭਯੋ ਪ੍ਰਕਾਸ਼ ਅਕਾਸ਼ ਬਿਸਾਲਾ। ਬਹੁ ਬਿਮਾਨ ਦੀਪਤਿ ਮਣਿ ਮਾਲਾ‡ ॥੧੨॥ ਧਨਦ[6], ਬਰੁਣ, ਸਭਿ ਲੋਕਨਿ ਪਾਲਕ[7]। ਦੇਵ ਅਨਿਕ ਆਏ ਤਤਕਾਲਕ। 'ਜੈਜੈ'ਸ਼ਬਦ ਸੁਰਨ ਮਹਿ ਹੋਵਾ। ਕਰਤਿ ਕੁਲਾਹਲ ਮੰਗਲ ਜੋਵਾ ॥੧੩॥ ਉਤਸਵ ਕਰਹਿੰ ਅਨੇਕ ਪ੍ਰਕਾਰੇ। ਭਰਿ ਭਰਿ ਫੂਲਨ ਅੰਜੁਲੁ[8] ਡਾਰੇ।ਜਹਿੰ ਕਹਿੰ ਬਹੁ ਸੁਗੰਧਿ ਬਿਸਤਾਰੀ।ਬਿਸਮੈ ਭਏ ਹੇਰਿ ਨਰ ਨਾਰੀ॥੧੪॥ਬਾਪੀ ਪਾਸ ਨਰਨ ਸਮੁਦਾਇ।ਸੰਗਤਿ ਸੁਨਿ ਆਈ ਉਮਡਾਇ।

[1]ਦੁਖ ਪਾਵੇਗਾ। [2]ਹੇ ਬੜੇ ਜੱਸ ਵਾਲੀ! [3]ਬਿਲਕੁਲ ਨਾ ਹੋਊ। [4]ਅੱਗੋਂ ਸਾਰੇ ਮੁਖੀ ਦੇਵਤੇ ਆਏ। (ਅ) ਅਗੇ ਟੁਰਨ ਵਾਲੇ ਯਾ ਸਵਾਗਤ ਕਰਨ ਵਾਲੇ। [5]ਸ਼ਿਵਜੀ। [6]ਕੁਬੇਰ। [7]ਸਾਰੇ ਲੋਕਪਾਲ। [8]ਭਰ ਭਰ ਫੁੱਲਾਂ ਦੇ ਬੁੱਕ।

*ਪਾ:-ਮਹਾਂ ਜਸੁ ਸ੍ਵੁ ਭਾਗ ਮਹਾਨੀ=ਹੇ ਮਹਾਂ ਜਸ ਵਾਲੇ ਦੀ ਸਪੁੱਤ੍ਰੀ ਵਡੇ ਭਾਗਾਂ ਵਾਲੀ। [ਸ੍ਵੁ:, ਸੁਨੁ:=ਬੇਟੀ] †ਪਾ:-ਅਗਨਿ। ‡ਪਾ:-ਲਾਲਾ।

ਪੀਨ ਗੁਰੂ ਗਤਿ ਜਾਇ ਨ ਜਾਨੀ'। ਤਨ ਸੁਛੰਦ[1] ਤਜਾਗਜੋ ਗੁਨ ਖਾਨੀ॥੧੫॥ਹਾਹਾਕਾਰ ਸਭਿਨਿ ਮਹਿੰ ਹੋਵਾ।ਪ੍ਰੇਮੀ ਸਿੱਖਜਨ ਕੋ ਗਨ ਰੋਵਾ। ਸਿਮਰਿ ਸਿਮਰਿ ਗੁਰ ਕੇ ਉਪਦੇਸ਼ਾ–ਮਮ ਪਾਛੈ ਹੁਇ ਸ਼ੋਕ ਨ ਲੇਸ਼॥੧੬॥ ਪਠਨ ਕੀਰਤਨ ਸ਼੍ਰੀ ਸਤਿਨਾਮੁ। ਕਰਹੁ ਭਜਨ ਮਿਲਿ ਕੈ ਨਰ ਗ੍ਰਾਮ[2]–। ਸਜਾਨੈ ਸਿਖਬਰਜੈਂ ਕਹਿ ਬਾਨੀ।ਗਿਰਾ ਗੁਰੂਕੀ ਕਰੈਂ ਬਖਾਨੀ॥੧੭॥ਧਰੀ ਧੀਰ ਭਾਨੀ ਨਹਿੰ ਰੋਈ। ਬੈਠੀ ਪਤੀ ਸਮਾਪੀ ਹੋਈ। ਨਿਕਟ ਹੁਤੇ ਇਕ ਦਿਸ਼ ਜੁਗ ਭ੍ਰਾਤਾ[3]।ਦਿਸ ਦੂਸਰ ਸ਼੍ਰੀ ਅਰਜਨ ਤਾਤਾ ॥੧੮॥ਭ੍ਰਾਤਨਿ ਠਾਨਿ ਰਿਦੇ ਬਿਸਮਾਏ। ਉਠਿ ਬੁੱਢੇ ਇਮ ਬਾਕ ਅਲਾਏ। [4]ਬੈਠਨ ਕਜੋਂ ਬਨਿ ਹੈ ਇਸ ਕਾਲ।ਹੋਇ ਉਚਿਤ ਕ੍ਰਿਤ ਕਰਹੁ ਬਿਸਾਲਾ ॥੧੯॥ਹੁਤੋ ਦਰਸ ਗੁਰ ਪਾਛਲ ਸਮੋ।ਪਿਖੇ ਸੁਨੇ ਕਰਿ ਲੀਨਸਿ ਨਮੋ। ਅਬਿ ਇਨ ਕੋ ਤਨ ਕੋ ਸਸਕਾਰ। ਕਰਹਿੰ ਹੋਹਿ ਸ਼੍ਰੀ ਅਰਜਨ ਤਯਾਰ ॥੨੦॥ ਸਕਲ ਵਸਤੁ ਕੋ ਕਰਹੁ ਸਕੇਲਾ। ਸਗਰੇ ਸਿਖ ਸੰਗਤਿ ਕਰਿ ਮੇਲਾ। ਬਹੁ ਕੰਚਨ ਕੇ ਕੁਸਮ ਘਰਾਵਹੁ[5]।ਜਵ,ਤਿਲ, ਚੰਦਨ, ਘ੍ਰਿੱਤ ਅਨਾਵਹੁ ॥੨੧॥ ਬਹੁ ਧਨ ਸੰਗ ਬਿਮਾਨ ਬਨਾਵਹੁ।ਪਸ਼ਮੰਬਰ ਬਹੁ ਮੋਲ ਲਿਆਵਹੁ। ਕਾਸ਼ਟ ਮੰਚੈ ਨਰ ਲੈ ਜਾਵਹੁ। ਤੀਰ ਬਿਪਾਸਾ ਪਾਸ ਪੁਚਾਵਹੁ॥੨੨॥ਜਹਿੰ ਸ਼੍ਰੀ ਅਮਰਦਾਸ ਕੋ ਮੰਦਰ। ਸਭਿ ਕੋ ਰੁਚਹਿ ਸੁ ਥਲਹੈ ਸੁੰਦਰ'।ਸੁਨਿ ਬ੍ਰਿਧਤੇ ਉਠਿ ਕਰਿ ਤਤਕਾਲ।ਤੁਰਤ ਮੋਹਰੀ ਲੈ ਨਰ ਜਾਲ॥੨੩॥ਇਕ ਇਕ ਸੇਵਾ ਪਰ ਨਰ ਗਨ ਕੋ।ਕਰੇ ਖਰੇ ਕਹਿ ਕਹਿ ਸਭਿਹਿਨਿਕੋ।ਆਪੁ ਆਇ ਬ੍ਰਿਧ ਕੇ ਸੰਗ।ਮਿਲਿਕੈ।ਸ਼੍ਰੀ ਅਰਜਨ ਕੇ ਸੰਗ ਸੁ ਰਲਿਕੈ॥੨੪॥ਦਧਿ ਸੋਂ ਸ਼ਮਸ ਸੁ ਕੇਸ ਪਖਾਰੇ।ਬਿਮਲ ਨੀਰ ਮੱਜੇ ਅੰਗ ਸਾਰੇ।ਸੁੰਦਰ ਵਸਤ੍ਰ ਨਵੀਨ ਬਨਾਏ।ਸਰਬ ਅੰਗ ਮਹਿੰ ਲੈ ਪਹਿਰਾਏ ॥੨੫॥ ਤਬਿ ਲਗ ਆਇਵ ਰੁਚਿਰ ਬਿਮਾਨਾ। ਰਚਜੋ ਰੁਚਿਰ ਸ਼ੁਭ ਅੰਬਰ ਤਾਨਾ[6]। ਫੂਲਨ ਮਾਲ ਬਿਸਾਲ ਬਨਾਈ।ਚਹੁੰ ਦਿਸ਼ ਮਹਿੰ ਜਿਸ ਕੇ ਲਰਕਾਈ[7] ॥੨੬॥ ਮਹਾਂ ਸੁਗੰਧਿ ਉਲੀਚਨ ਕਰੈਂ। ਲਜਾਇ ਉਤਾਰਜੋ ਤਿਸ ਥਲ ਤਰੈ। ਤਬਿ ਉਠਾਇ ਸਤਿਗੁਰ ਪੌਢਾਏ। ਪਸ਼ਮੰਬਰ ਕੋ ਉਪਰ ਪਾਏ॥ ੨੭॥ਸਿਖ ਸੰਗਤਿ ਮਿਲਿਕੈ ਸਮੁਦਾਏ। ਅੰਜੁਲ ਫੂਲਨਿ ਕੇ ਬਰਖਾਏ। ਜੈ ਜੈਕਾਰ ਉਚ ਧੁਨਿ ਹੋਵਾ। ਮਨਹੁੰ ਬਿਮਾਨ ਸੁਰਗ ਕੋ ਜੋਵਾ॥੨੮॥ਸ਼੍ਰੀ ਅਰ-

[1]ਅਪਨੀ ਇੱਛਾ ਅਨੁਸਾਰ। [2]ਸਾਰੇ ਨਰ। [3]ਭ੍ਰਾਤ ਮੋਹਨ ਤੇ ਮੋਹਰੀ ਜੀ। [4]ਘੜਾਵੋ। [5]ਕੱਪੜਾ ਢਾਕਕੇ। [6]ਲਮਕਾਵੋ [7]ਛਿੜਕਾਵੋ।[ਸੰਸਃ, ਉਲ੍ਲੁਚਨ]।

ਜਨ ਕੋ ਆਗੈ ਕਰੇ।ਲੀਨ ਉਠਾਇ ਕੰਧ ਪਰ ਧਰੇ ।ਕਰੈਂ ਅਪਨਪੋ ਸਫਲ ਬਿਸ਼ਾਲਾ। ਲਗੇ ਬਿਮਾਨ ਸਾਥ ਸਿਖ ਜਾਲਾ ॥੨੯॥ ਚਾਮੀਕਰ ਕੇ ਕੁਸਮ ਬਨਾਏ[1]। ਲਾਜਾ[2] ਮਹਿ ਮਿਲਾਇ ਬਰਖਾਏ। ਅਪਰ ਦਰਬ ਊਪਰ ਬਹੁ ਡਾਰਤਿ।'ਸ਼੍ਰੀ ਸਤਿਗੁਰ ਜੀ ਧੰਨਜ' ਉਚਾਰਤਿ ॥੩੦॥ ਬਹੁ ਬਿਰਾਗ ਪਠਿਬੇ ਜਿਨ ਆਵਤਿ। ਸੋ ਤਬਿ ਸ਼ਬਦ ਰਬਾਬੀ ਗਾਵਤਿ। ਖਰੇ ਹੋਇ ਪੌਰੀ ਜਬਿ ਲਾਵਤਿ।ਦੇਤਿ ਦਰਬ ਤਿਨ ਆਗੈ ਜਾਵਤਿ ॥੩੧॥ ਸੰਗਤਿ ਸੰਗ ਹਜ਼ਾਰਹੁੰ ਚਾਲਤਿ। ਲਾਜਾ, ਫੂਲ, ਦਰਬ, ਕੋ ਡਾਲਤਿ। ਚਮਰ ਚਾਰੁ ਢੋਰਤਿ ਦਿਸ਼ ਦੋਇ।ਊਜਲ ਮਨਹੁੰ ਹੰਸ ਹੀਹੋਇ॥੩੨॥ਸ਼੍ਰੀਗੁਰ ਅਮਰ ਦੇਹੁਰਾ ਜਹਾਂ।ਇਮ ਕਰਤੇ ਪਹੁੰਚਤਿ ਭੇ ਤਹਾਂ।ਪ੍ਰੇਮ ਅਧਿਕ ਸ਼੍ਰੀਸਤਿਗੁਰ ਕੇਰਾ।ਸਭਿਨਿ ਬਿਲੋਚਨ ਤੇ ਜਲ ਗੇਰਾ ॥੩੩॥ ਤੀਰ ਬਿਪਾਸਾ ਪਾਸ ਉਤਾਰੇ। ਚਹੁੰਦਿਸ਼ ਮਹਿ ਨਰ ਗਨ ਪਰਵਾਰੈ। ਬ੍ਰਿੰਦ ਸੰਖ ਬਾਜਤਿ ਬਹੁਬਾਰੀ[3]। ਸਭਿ ਮਿਲਿ ਕਰਿ ਭੁਹਿੰ ਚਿਖਾ ਸੁਧਾਰੀ॥੩੪॥ ਬਹੁ ਚੰਦਨ ਤੇ ਊਚੀ ਕਰਿ ਕੈ । ਸਤਿਗੁਰ ਕੋ ਸਰੀਰ ਵਿਚ ਧਰਿਕੈ।ਸ਼੍ਰੀਅਰਜਨ ਲੈ ਅਗਨੀ ਹਾਥ।ਲਾਇ ਤਬੈ ਰੋਦਨ ਕੇ ਸਾਥ ॥੩੫॥ ਜਬਿ ਊਚੇ ਸਤਿਗੁਰ ਸੁਤ ਰੋਵਾ । ਭਾਨੀ ਆਦਿ ਸਭਿਨਿ ਨੇ ਜੋਵਾ।ਪ੍ਰੇਮਾਤੁਰ ਹੁਇ ਆਂਸੁ*ਛੋਰੇ। ਸ਼ੋਕ ਬਿਖੈ ਸਭਿ ਕੇ ਮਨ ਭੋਰੈ[4]†॥੩੬॥ ਵਸਤ੍ਰਨਿ ਸਾਥ ਪੋਂਛਬੋ ਕਰੈਂ।ਮੁਖ ਪਰਿਪੁਲਤ[5]‡ਦ੍ਰਿਗਨ ਜਲ ਢਰੈਂ। ਬ੍ਰਿਧ ਨੇ ਭਨਜੋ ਦੇਖਿ ਕਰਿ ਨੈਨਾ 'ਸਿਮਰਹੁ ਕਿਮੋਂ ਨੀਹਿੰ ਸਤਿਗੁਰ ਬੈਨ॥੩੭॥ ਇਨ ਕੇ ਪਾਛੈ ਕਰਹੁ ਅਨੰਦਾ।ਕਥਾ।ਕੀਰਤਨ ਭਜਨ ਮੁਕੰਦਾ।ਜਿਸਤੇ ਹੁਇ ਸਭਿਹਿਨਿ ਕੱਲਜਾਨੁ। ਕਰਨ ਉਚਿਤ ਇਮ ਜੋ ਹਿਤਮਾਨ[6]॥੩੮॥ਸਭਿਹਿਨਿ ਸੋਂ ਕਹਿ ਧੀਰਜ ਦੀਨਾ।ਦੀਨਮਨੇ[7] ਬਹੁ ਸ਼ੋਕ ਅਧੀਨ । ਸ਼੍ਰੀਅਰਜਨ ਮਨ ਮਾਨਿ ਪ੍ਰਬੀਨਾ ਉਠਜੋ ਕ੍ਰਿਪਾਲ।ਕ੍ਰਿਆ[8] ਤਬਿ ਕੀਨ॥੩੯॥ਗੁਰ ਸਰੀਰ ਨੀਕੇ ਸਸਕਾਰਾ । ਹੇਰਿ ਬਿਪਾਸਾ ਚੁਚਿਰ[9] ਕਿਨਾਰਾ। ਸ਼੍ਰੀ ਅਰਜਨ ਕੋ ਕਰੇ ਅਗਾਰੀ। ਆਇ ਸ਼ਨਾਨੇ ਨਿਰਮਲ ਬਾਰੀ॥੪੦॥ਬ੍ਰਿਧ ਕੇ ਸੰਗ ਤਿਲਾਂਜੁਲਿ

---

[1]ਸੋਨੇ ਦੇ ਫੁੱਲ। [2]ਫੁੱਲੀਆਂ। [3]ਬਹੁਤ ਵਾਰੀ। [4]ਸ਼ੋਕ ਵਿਚ ਮਨ ਮਿਲੇ। [5]ਭਿੱਜਾ ਹੋਯਾ, ਭਰੇਤਰ [ਸੰਸ:, ਪਰਿਤਪ੍ਲੁ]। [6]ਪ੍ਰੇਮੀਆਂ ਨੂੰ । [7]ਉਦਾਸ। [8]ਅਗਨੀ ਦੇਣ ਤੋਂ ਕੁਛ ਕਾਲ ਮਗਰੋਂ ਸਿਰ ਨੂੰ ਫੋੜਨਾ ਕਪਾਲ ਕ੍ਰਿਆ ਕਹਾਉਂਦੀ ਹੈ। [9]ਸੁੰਦਰ।

*ਪਾ:—ਅੱਸੂ। †ਪਾ:—ਵੋਰੈ= ਭੋਲੇ। ‡ਪਾ:—ਪਰਫੁਲਤ=ਮੂੰਹ ਲਾਲ ਹੈ। ਤੇ ਨੈਣਾਂ ਤੋਂ ਪਾਣੀ ਡਿੱਗਦਾ ਹੈ।

ਦੋਨੀ*। ਪਿਤੁ ਕੋ ਨਾਮ ਸਿਮਰਿ ਬਿਧਿ ਕੀਨੀ। ਸਨੈ ਸਨੈ ਸਭਿ ਹੀ ਪੁਰਿ ਆਏ। ਬੈਠੇ ਤੀਰ ਬਾਪਿਕਾ ਜਾਏ॥੪੧॥ ਮਾਨਵ ਕੋ ਸਮੁਦਾਇ ਮਹਾਂਨਾ। ਸਿਮਰਿ ਸਿਮਰਿ ਗੁਰ ਕੇ ਗੁਨ ਨਾਨਾ।ਸੁਜਸ ਕਰਹਿ ਬਹੁ ਆਪਸ ਮਹੀਆ। ਪਰਉਪਕਾਰ ਹੇਤ ਤਨ ਲਹੀਆ॥੪੨॥ਜਿਮ ਲੋਕਨ ਕੇ ਭਾਗਨ ਕਾਰਨ। ਨਭ ਘਨ ਬਿਦਤਹਿ ਤਜਿ ਜਲ ਧਾਰਨ[1]। ਸਭਿ ਕੋ ਹਿਤ ਕਰਿ ਬਹੁਰ ਸਮਾਵਹਿੰ। ਤਿਮ ਸਤਿਗੁਰ ਤਨ ਧਰਿ ਜਗੁ ਆਵਹਿੰ ॥੪੩॥ ਸਿੱਖਨ ਕੋ ਕਰਿਕੈ ਕੱਲਯਾਨ। ਗਮਨਹਿੰ ਬਹੁਰ ਬਿਕੁੰਠ ਸਥਾਨ[2]। ਇੱਤਯਾਦਿਕ ਸਿੱਖ ਸਯਾਨੇ ਕਹਿ ਕਹਿ।ਸ਼੍ਰੀਅਰਜਨ ਕੀ ਦਿਸ਼ ਸਭਿ ਲਹਿ ਲਹਿੰ॥੪੪॥ ਭਾਨੀ ਕੁਰਜਾਈਅਨਿ ਸੈਗ ਮਿਲਿ ਮਿਲਿ। ਅਪਰ ਅਨਿਕ ਤਿਯ ਆਵਤਿ ਚਲਿ ਚਲਿ। ਰੁਦਨ ਕਰਤਿ ਹੈਂ ਸਗਰੀ ਪੁਨ ਪੁਨ। ਬਾਰ ਬਾਰ ਸਤਿਗੁਰ ਕੇ ਗੁਨ ਗੁਨਿ[3] ॥ ੪੫ ॥ ਉਰ ਧੀਰਜ ਕੋ ਭਾਨੀ ਧਰਿ ਧਰਿ। ਗੁਰ ਮੂਰਤਿ ਕੋ ਚਿਤਵਨ ਕਰਿ ਕਰਿ। ਸ਼ਾਂਤਿ ਮਤੀ ਕਰਿ ਕੈ ਥਿਰ ਸੋਈ[4]। ਪਤਿ ਕੇ ਧਯਾਨ ਪਰਾਇਣ[5] ਹੋਈ ॥ ੪੬ ॥ ਇਸਤ੍ਰੀ ਪੁਰਖ ਆਇ ਬਹੁਤੇਰੇ। ਸ਼੍ਰੀ ਅਰਜਨ ਢਿਗ ਬੈਠਿ ਘਨੇਰੇ। ਬੰਦਨ ਕਰਿ ਨਿਜ ਸਦਨ ਸਿਧਾਵਹਿੰ। ਇਸ ਪ੍ਰਕਾਰ ਆਵਹਿੰ ਇਕ ਜਾਵਹਿੰ॥੪੭॥ ਗ੍ਰਾਮ ਨਗਰ ਜਹਿੰ ਜਹਿੰ ਸੁਧਿ ਹੋਈ। ਸਿਖ ਸੰਗਤ ਪਹੁੰਚਹਿੰ ਸਭਿ ਕੋਈ।ਮਿਲਿ ਮਿਲਿ ਸਗਰੇਸਦਨ ਸਿਧਾਏ।ਗੋਇੰਦ-ਵਾਲ ਭੀਚ ਸਮੁਦਾਏ ॥ ੪੮ ॥ ਦਸੋਸ ਤੀਨ ਇਸ ਰੀਤਿ ਬਿਤਾਏ। ਸ਼ਬਦ ਕੀਰਤਨ ਹੈ ਅਧਿਕਾਏ। ਬੀਚ ਮੋਹਰੀ ਬ੍ਰਿਧ ਆਦਿਕ ਗਨ। ਬੈਠਤਿ ਹੈਂ ਲੈ ਕਰਿ ਸ਼੍ਰੀ ਅਰਜਨ ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸ਼੍ਰੀ ਰਾਮਦਾਸ ਬੈਕੁੰਠ ਗਮਨ' ਪ੍ਰਸੰਗ ਬਰਨਨੰ ਨਾਮ ਚਤੁਰ ਬਿੰਸਤੀ ਅੰਸੁ ॥ ੨੪ ॥

੨੫. [ਪੱਗ ਬੰਨ੍ਹਾਈ। ਪ੍ਰਿਥੀਏ ਤੇ ਸੁਲਹੀ ਦੀ ਮਿੱਤ੍ਰਤਾ]।

ਦੋਹਰਾ ॥ ਸੋਰਹ ਸਤ ਅਠਤੀਸ ਮਹਿੰ ਪਾਵਸੁ ਭਾਦ੍ਰੋਂ ਮਾਸ[6]। ਤੀਜ ਦਸੋਸ

---

[1]ਅਕਾਸ਼ ਵਿਚ ਬੱਦਲ ਪ੍ਰਗਟ ਹੁੰਦੇ ਹਨ ਤੇ ਪਾਣੀ ਦੀਆਂ ਧਾਰਾਂ ਛੱਡਦੇ ਹਨ। [2]ਤੁੱਕ ਤੁੱਕ ਕੇ। [3]ਗੁਣ ਵਿਚਾਰ ਕੇ। [4]ਉਹ, ਭਾਵ ਭਾਨੀ। [5]ਧਯਾਨ ਦੇ ਆਸਰੇ। [6]੧੬੩੮ ਦੀ ਬਰਸਾਤ ਵਿਚ ਭਾਦ੍ਰੋਂ ਦੇ ਮਹੀਨੇ।

*ਦੂਸਰੀ ਪਾਤਸ਼ਾਹੀ ਨੇ ਅੰਤ ਸਮੇਂ ਕਿਹਾ ਸੀ ਕਿ:-ਜਗ ਅਰ ਕੁਲ ਕੇ ਜਿਤਕ ਅਚਾਰੇ। ਹਮਰੇ ਹੇਤੁ ਨਹੀਂ ਕੁਛ ਕਰਨਾ। ਕੀਰਤਿ ਪਠਿ ਸੁਨਿ ਨਾਮ ਸਿਮਰਨਾਂ। ਕਰਹੁ ਅਨੰਦ ਮੰਗਲਾਚਾਰਾ। ਦੇਹੁ ਸਰੀਰ ਅਗਨਿ ਸਸਕਾਰਾ। [ਭਾਸ ੧ ਅੰਸੁ ੨੯ ਅੰਕ ੧੨] ਸੋ ਤਦ ਤੋਂ ਗੁਰਮਤ ਜਾਰੀ ਹੋਗਈ। ਹੁਣ ਓਸੀਆਂ ਰਸਮਾਂ ਦਾ ਹੋਣਾ ਸਹੀ ਨਹੀਂ ਜਾਪਦਾ।

ਪਖ ਚਾਂਦਨੋ ਤਜਨੋ ਦੇਹਿ ਗੁਨਰਾਸ*॥੧॥ਚੌਪਈ॥ ਤਿਸ ਤੇ ਚਉਥੇ ਦਿਨ ਮਿਲਿ ਸਾਰੇ।ਗਮਨੇ ਜਹਿੰ ਸਤਿਗੁਰ ਸਸਕਾਰੇ। ਤਿਸ ਥਲ ਭਸਮ ਰਾਸ ਕੋ ਹੇਰੇ । ਸ਼੍ਰੀ ਅਰਜਨ ਲੋਚਨ ਜਲ ਗੇਰੇ॥੨॥'ਸ਼੍ਰੀ ਗੁਰ ਪਿਤਾ ਆਸਰਾ ਮੋਰਾ। ਦ੍ਰਿਸ਼ਟਿ ਨ ਪਰਤਿ ਅਬਹਿ ਕਿਤ ਓਰਾ।ਰਹਨੋ ਇਕਾਕੀ ਬਿਨ ਅਵਿਲੰਬਾ। ਕ੍ਰਾਤਾ ਚਿਤਵਤਿ ਖੋਟ ਕਦੰਬਾ'॥੩॥ਅਪਰ ਨਰਨ ਸਮ ਕਰਤਿ ਬਿਲਾਪਾ । ਦਿਖਨੋ ਮੋਹਰੀ ਕਰਤਿ ਸੰਤਾਪਾ।ਧੀਰਜ ਦਿਯੋ ਬਾਕ ਮ੍ਰਿਦੁਕਹੋ।'ਸਤਿਗੁਰ ਪੂਰਨ ਜਹਿੰ ਕਹਿੰ ਅਹੈ ॥੪॥ ਧਰਿ ਸ਼ਰਧਾ ਚਿਤਵਹਿ ਜਹਿੰ ਕੋਈ । ਆਨਿ ਸਹਾਇਕ ਤਿਹ ਠਾਂ ਹੋਈ। ਅਪਰ ਨਰਨ ਕੋ ਕਰਿ ਦਿਖਰਾਵੈਂ।ਸੋ ਸਰੂਪ[1] ਤੁਮ ਆਪ ਕਹਾਵੈ ॥੫॥ ਸਰਬ ਭਾਂਤਿ ਕੀ ਸ਼ਕਤਿ ਧਰੈਂਤੇ । ਸਿੱਖਨ ਸਦਾ ਸਹਾਇ ਕਰੈਂਤੇ'।ਇੱਤਜਾਦਿਕ ਕਹਿ ਧੀਰਜ ਦੀਨੇ। ਪੁਨ ਮਿਲਿ ਗੁਰੂ ਫੂਲ ਸਭਿ ਬੀਨੇ[2]॥੬॥ਸਰਬ ਕ੍ਰਿਆ ਕਰਿ ਆਛੀ ਭਾਂਤਿ। ਆਏ ਪੁਰਿ,ਕਹਿ ਜਸੁ ਅਵਦਾਤਿ[3] ਸ਼੍ਰੀ ਅੰਮ੍ਰਿਤਸਰ ਕੋ ਨਰ†ਗਯੋ।ਪ੍ਰਿਥੀਏ ਸਭਿ ਬ੍ਰਿਤਾਂਤ ਸੁਨਿ ਲਯੋ ॥੭॥ 'ਇਕ ਨਿਸ ਬਸਿ ਕੈ ਗੋਇੰਦਵਾਲ । ਤਨੁ ਤਜਿ,ਗਏ ਬਿਕੁੰਠ ਕ੍ਰਿਪਾਲ।ਸ਼੍ਰੀ ਅਰਜਨ ਕਰ ਨਿਜ[4] ਸਸਕਾਰੇ। ਅਪਰ ਕ੍ਰਿਯਾ ਕੀਨਸ ਹਿਤ ਧਾਰੇ' ॥ ੮ ॥ ਚਿਤ ਚਟਪਟੀ[5] ਸੁਨਤਿ ਹੁਇ ਆਈ । ਚਢਨੋ ਤੁਰੰਗ ਪੰਥ ਪਗ ਪਾਈ । ਕਰਮੋ ਆਦਿਕ ਕੀ ਕਰਿ ਤਯਾਰੀ[6] । ਗਮਨੀ ਮਾਰਗ ਸਕਲ ਪਿਛਾਰੀ ॥੯॥ ਗੋਇੰਦਵਾਲ ਪਹੁਚਨੋ ਆਈ।ਦੇਖੇ ਲੋਕ ਮਿਲੇ ਸਮੁਦਾਈ । ਮਹਾਂਦੇਵ ਹੈ ਸੰਗ ਸੁ ਆਯੋ।ਉਤਰੇ ਵਹਿਰ,ਨੀਰ ਦ੍ਰਿਗ ਛਾਯੋ॥੧੦॥ਛਲ ਤੇ ਰੋਦਤਿ ਕ੍ਰੋਧ ਬਧਾਯੋ।ਸਭਿਨਿ ਸੁਨਾਵਤਿ ਊਚ ਅਲਾਯੋ। 'ਗੁਰਤਾ ਤਿਲਕ ਭਲੋ ਇਨਪਾਯੋ।ਦੁਇ ਦਿਨ ਬਿਤੇ ਨ,ਬਿਸੁ[7]ਕੋ ਖ੍ਵਾਯੋ॥੧੧॥ਪੁਜਵਾਵਨ ਕੋ ਲਾਲਚ ਕਰਿਕੈ।ਮਾਰਨੋ ਪਿਤਾ ਕਪਟ ਕੋ ਧਰਿਕੈ।ਇਸਬਿਧਿ ਤੇ ਨਹਿੰਗੁਰ ਬਨ ਜੈ ਹੈ।ਘੋਰ ਧਾਪ ਕੋ ਫਲੁ ਇਹੁ ਪੈਹੈ॥੧੨॥ਵਸਤੁ ਪਾਇ ਜੋ ਹੁਇਅਧਿਕਾਰੀ। ਇਹੀ ਰੀਤਿ ਹੈ ਸਕਲ ਸ਼ਿਕਾਰੀ। ਪਿਤ ਅਰੋਗ ਬਲਵਾਨ ਅਛੇਰੇ । ਅਤਿ ਪ੍ਰਸੰਨ ਮਨੁ ਤਨੁ ਤਿਸਬੇਰੇ॥੧੩॥ਆਵਤਿ ਇਕਦਿਨਮਹਿੰਕਜਾਹੋਯੋ। ਬਿਖ[8]ਬਿਨ ਮ੍ਰਿਤੁ ਕਾਰਨ ਨਹਿੰ ਕੋਯੋ[9]। ਬ੍ਰਿਧ ਆਦਿਕ ਪੱਖੀ ਇਸ ਭਏ ।

ਹੋਰਨਾਂ ਨੂੰ (ਮਨੁੱਖ ਨਾਟ) ਕਰਕੇ ਦਿਖਾਂਦੇ ਹੋ। [2]ਭਾਵ ਸਤਿਗੁਰੂ ਦਾ ਰੂਪ। [3]ਗੁਰੂ ਜੀ ਦੇ ਫੁਲ ਚੁਣੇ। [4]ਉੱਜਲ [ਸੰਸਃ, ਅਵਦਾਤ=ਸ੍ਵੇਤ, ਉੱਜਲ] । [5]ਹਥੀਂ ਆਪਣੀ। [6]ਘਬਰਾ, ਕਾਹਲੀ । [7]ਜ਼ਹਿਰ। [8]ਕੋਈ ਨਹੀਂ । *ਪਾਃ—ਸੁਖਰਾਸ । †ਪਾਃ—ਨਰ ਜਬ।

ਕਿਸ ਕੋ ਤ੍ਰਾਸ ਨਹੀਂ ਮਨ ਕਏ'॥੧੪॥ਤਬੈ ਮੋਹਰੀ ਨੇ ਤਿਹ ਕਹਜੋ।'ਕਾਰਨ ਬਿਨਾ ਕ੍ਰੋਧ ਕਿਮ ਲਹਜੋ?। ਮਿਲਹੁ ਸਭਿਨਿ ਮਹਿੰ ਮ੍ਰਿਦੁਲ ਉਚਾਰਿ।ਹੋਹਿ ਇਕਾਕੀ ਕਰਿ ਲਿਹੁ ਹਾਰ'॥੧੫॥ਮਧੁਰ ਬਾਕ ਤੇ ਬਰਜਨ ਕਰਜੋ।ਦ੍ਰਿਗ ਜਲ ਢਰਜੋ ਕਪਟ ਕੋ ਭਰਜੋ।ਮਹਾਂਦੇਵ ਨੇ ਪੁਨ ਸਮਝਾਯੋ।'ਉਚਿਤ ਬੋਲਿਬੋ ਤੁਝ ਬਨਿ ਆਯੋ'।੧੬॥ਦੂਰ ਦੂਰ ਕੇ ਨਰ ਸੁਨਿ ਕਰਿਕੈ।ਕਮਾ ਕਹਿਹੈਂ ਤੁਵਬਾਕ ਸਿਮਰਿਕੈ'।ਸ਼੍ਰੀ ਅਰਜਨ ਸੁਨਿ ਤੁਸ਼ਨਿ ਠਾਨੀ।ਉਰ ਸੀਤਲ ਨਿਤ ਆਤਮ ਗਯਾਨੀ ॥੧੭॥ ਬਹੁ ਲੋਕਨ ਤਿਹ ਕੋ ਸਮੁਝਾਵਾ। ਰਹਜੋ ਤਹਾਂ ਬਡ ਚਿੰਤ ਉਪਾਵਾ।—ਲੈਹੋਂ ਪਾਗ ਸਭਿਨਿ ਤੇ ਇਹਾਂ—।ਯਾਂਤੇ ਰਹਤਿ ਭਯੋ ਦੁਖਿ ਮੋਹਾਂ॥੧੮॥ ਇਸ ਬਿਧਿ ਬਸਿਕੈ ਗੋਇੰਦਵਾਲ। ਦ੍ਵਾਦਸ਼ ਦਿਵਸਨ ਕੋ ਤਹਿੰ ਟਾਲਿ। ਤ੍ਰੋਦਸਮੇਂ ਮਹਿੰ ਕ੍ਰਿਤ ਸਭਿ ਕੀਨਿ।ਜਥਾ ਜੋਗ ਜੈਸੇ ਕਹਿਦੀਨਿ॥੧੯॥ਤਬੈ ਮੋਹਰੀ ਮਿਲਿ ਸਭਿ ਸੰਗ।ਕਹਜੋ ਬੰਧਾਵਨ ਪਾਗ ਪ੍ਰਸੰਗ।'ਸ਼੍ਰੀ ਗੁਰ ਰਾਮਦਾਸ ਜਿਮ ਭਾਖਾਹਮ ਤੋ ਕਰਹਿੰ ਤਥਾ ਅਭਿਲਾਖਾ'॥੨੦॥ਬ੍ਰਿਧ ਨੇ ਭਨਜੋ'ਗੁਰੂ ਜਿਸ[1]ਆਇਸੁ। ਤੁਮਹਿ ਉਚਿਤ ਪਿਤ ਥਾਨ ਬਿਠਾਇਸੁ। ਸ਼੍ਰੀ ਗੁਰ ਅਮਰ ਅੰਸੁ ਤੁਮ ਅਹੋ।ਜਥਾ ਜੋਗ ਕੀਜੈ ਜਿਮ ਲਹੋ'॥੨੧॥ਬਹੁਰ ਮੋਹਰੀ ਸੁਨਿਕੈ ਕਹਜੋ।'ਨੀਕੇ ਤਥਾ, ਜਥਾ ਤੁਮ ਲਹਜੋ। ਤਊ ਸੁ ਪ੍ਰਿਥੀਆ ਬਡ ਹੰਕਾਰੀ। ਦਰਬ ਅਧਿਕ ਤੇ ਗਰਬਤਿ ਭਾਰੀ॥੨੨॥ਬੁਰੋ ਪਰਹਿ ਸਭਿਹਿਨਿ ਕੇ ਸੰਗ। ਕਹਿਨ ਕਠੋਰ ਸੁਭਾਇ ਕੁਢੰਗ।ਦ੍ਵੈਸ਼ ਰਚਹਿਗੋ ਸੰਗਹਮਾਰੇ।ਇਹੀ ਲਹੈਗੋ, ਇਨਹਿੰ ਬਿਗਾਰੇ[2]॥੨੩॥ਯਾਂਤੇ ਬੈਠੋ ਸਭਾ ਲਗਾਇ।ਪੂਰਬ ਲਖੀਅਹਿ ਤਾਂਹਿ ਸੁਭਾਇ। ਕਿਮ ਬੋਲਹਿ ਪਾਰੁਖ[3] ਕਰਿ ਲੀਜਹਿ। ਬਹੁਰੋ ਪਾਗ ਬੰਧਾਇ ਥਪੀਜਹਿ॥੨੪॥ਦ੍ਵੈਸ਼ੀ ਮਹਾਂ,ਨ ਮ੍ਰਿਦੁਲ ਸੁਭਾਊ।ਪਰਜਸ ਤੇ ਅਭਿਸ਼ੈ ਤਪ-ਤਾਊ'।ਇਮ ਬਿਚਾਰਿ ਬਾਪੀ ਦਰਬਾਰ। ਬੈਠੇ ਲਘੁ ਬਡ ਸਭਾ ਮਝਾਰ॥੨੫॥ ਸ਼੍ਰੀ ਅਰਜਨ ਪ੍ਰਿਥੀਆ ਤਥਿ ਆਇਵ।ਮਹਾਂਦੇਵ ਤਹਿੰ ਆਨ ਬਿਠਾਇਵ। ਬ੍ਰਿਧ ਆਦਿਕ ਸਿਖ ਜੇ ਸਮੁਦਾਏ।ਸਕਲ ਹਕਾਰੇ ਤਹਿੰ ਚਲਿ ਆਏ॥੨੬॥ ਕਹਜੋ ਮੋਹਰੀ 'ਬਡ ਬਚ ਲੀਕਾ। ਚਹੀਅਹਿ ਸਭਿਨਿ ਲਖਹਿੰ ਤਿਹ ਨੀਕਾ[4]। ਅਬਿ ਜਿਮ ਮਤਿ ਹੋਵਹਿ ਸਭਿਹੀ ਕਾ ਉਚਿਤ ਜਾਨ ਕਰੀਅਹਿ

---

[1]ਮੁਨਾਸਬ ਢਾਕ ਬੋਲਣੇ (ਇਸ ਵੇਲੇ) ਤੈਨੂੰ ਬਣ ਆਉਂਦੇ ਹਨ। [2]ਜਿਸਨੂੰ। [3]ਇਹੋ ਸਮਝੇਗਾ ਕਿ ਇਨ੍ਹਾਂ ਨੇ ਵਿਗਾੜ ਕੀਤਾ ਹੈ (ਭਾਵ ਸਾਡੇ ਸਿਰ ਦੋਸ਼ ਥੱਪੇਗਾ)। [4]ਪ੍ਰਿਥੀਆ। [5](ਰੁਲ ਕੇ)ਬਚਨ ਦੀ ਲੀਕ ਵਡੀ ਹੈ, ਸਭ ਨੂੰ ਚਾਹੀਦਾ ਹੈ ਕਿ ਉਸਨੂੰ ਚੰਗਾ ਸਮੇਖਣ।

ਸ਼ੁਭ ਟੀਕਾ ॥੨੭॥ ਸਿਖ ਸੇਵਕ ਸਨਬੰਧੀ ਸਾਰੇ। ਜਿਮ ਆਛੇ ਤਿਮ ਕਰਹੁ ਉਚਾਰੇ'। ਸੁਨਿ ਪ੍ਰਿਥੀਆ ਨਹਿੰ ਸਕਜੋ ਸਹਾਰ॥ ਖੁਨਸਜੋ ਮੁਖ ਤੇ ਕਰਤਿ ਉਚਾਰ॥੨੮॥ 'ਸੁਮਤਿਵੈਤ'[1] ! ਤੁਮ ਕਜੋਂ ਨ ਬਿਚਾਰੋ। ਅਧਿਕਾਰੀ ਕੋ ਹੇਰਿ ਉਚਾਰੋ। ਕਰੇ ਕ੍ਰੋਧ ਜੋ ਪਿਤ ਕਹਿ ਦੀਨੋ। ਬਡੋ ਅਲਪ ਕਿਮ ਹੈ ਚਿਤ ਚੀਨੋ ॥੨੯॥ ਜੋਕਰਿ ਤੁਮ ਮਿਰਜਾਦ ਬਿਗਾਰੋ। ਅਪਨੀ ਸੈਤਤਿ ਓਰ ਨਿਹਾਰੋ। ਸਭਿਕੈ ਬਿਗਰ ਜਾਇ ਕੁਲ ਰੀਤਿ।ਹੋਹਿ ਸੁਛੰਦ ਚਲਹਿੰ ਬਿੱਪ੍ਰੀਤ' ॥੩੦॥ ਪੁਨ ਬ੍ਰਿਧ ਅਪਰ ਮੋਹਰੀ ਭਨਜੋ।'ਸ਼੍ਰੀਗੁਰ ਵਾਕ ਭਲੋ ਤੁਮ ਸੁਨਜੋ। ਹਮ ਤੋ ਨਹਿੰ ਉਲੰਘ ਤਿਹ ਸਕਿਹੈਂ।ਅਪਰ ਕਰਨ ਤਕਿਕੈ ਸਭਿ ਜਕ ਹੈਂ[2]' ॥੩੧॥ ਇਮ ਕਹਿ ਪਾਗ ਹਾਥ ਮਹਿੰ ਲੀਨਿ। ਸ਼੍ਰੀ ਅਰਜਨ ਕੋ ਦੋਨਹੁੰ ਦੀਨ। ਮ੍ਰਿਦੁਲ ਸੁਭਾਉਪਿਤਾ ਅਨੁਕੂਲਾ।ਹਰਖ ਸ਼ੋਕਕੋ ਨਾਸਜੋ ਮੂਲ॥੩੨॥ਕਰਜੋ ਬਿਚਾਰ–ਪਾਗ ਮਹਿੰ ਕਜਾ ਹੈ। ਮਿਟਤ ਨ ਕਿਮੁ ਜੋ ਪਿਤਾ ਕਿਯਾ ਹੈ। ਤਿਨ ਕੀ ਬਖਸ਼ਿਸ਼ ਸਦਾ ਸਥਿਰ ਹੈ। ਛੀਨੀ ਜਾਇ ਨ ਲਗਿ ਤਸਕਰ ਹੈ॥੩੩॥ ਕੋਟਿ ਉਪਾਇ ਕਰੇ ਨਹਿੰ ਜਾਇ।ਜੋ ਕਰਤੇ ਦੀਨਸਿ ਰੰਗ ਲਾਇ। ਨਾਹਕ ਕਲਹ ਉਠਾਵਹਿੰ ਕਾਹਿ–।ਇਮ ਬਿਚਾਰ ਕਰਿਕੈ ਚਿਤ ਮਾਂਹਿ॥੩੪॥ਪਾਗ ਗਹੇ ਬੰਦੈ ਜੁਗ ਹਾਥ। ਸਮ ਚਿਤ ਨਿਤ ਸ਼੍ਰੀ ਅਰਜਨ ਨਾਥ। ਕਹਤਿ ਭਏ 'ਬਡ ਭ੍ਰਾਤ ਹਮਾਰੇ। ਹਮ ਅਲੰਬ ਰਹਿੰ ਸਦਾ ਤੁਮਾਰੇ ॥੩੫॥ ਛਿਮਹੁ ਕ੍ਰੋਧ ਅਰੁ ਬੈਰ ਤਿਆਗਹੁ।ਹਿਤੂ ਜਾਨਿ ਅਪਨੇ,ਅਨੁਰਾਗਹੁ[3]। ਪਿਤ ਸੰਮਤ ਸੰਭਿ ਨੇ ਇਹੁ ਪਾਗ॥ਮੋਕਹੁ ਅਬਹਿ ਬੰਧਾਵਨ ਲਾਗ॥੩੬॥ਜੋਕਰਿ ਅਪਨੋ ਰੋਸ ਨਿਵਾਰਹੁ। ਲੇਹੁ ਪਾਗ ਸਿਰ ਊਪਰ ਧਾਰਹੁ। ਬੈਰ ਨ ਕੀਜਹਿ ਬਹੁਰ ਕਦਾਈ। ਪ੍ਰਤਿਪਾਰਹੁ ਲਖਿਕੈ ਲਘੁ ਭਾਈ' ॥੩੭॥ ਇਮ ਸੁਨਿ[4] ਸਭਿ ਕੋ ਦੇਖਤਿ,ਲੈ ਕੈ।ਸਿਰ ਪਰ ਪਾਗ ਬੰਧੀ ਹਰਖੈ ਕੈ।ਮਾਨਜੋ ਮਨ ਮਹਿੰ–ਮੈਂ ਗੁਰ ਭਇਉ। ਨਿਜ ਅਧਿਕਾਰ ਬਿਚਾਰਤਿ ਲਇਉ–॥੩੮॥ਤੂਸ਼ਨਿ ਰਹੇ[5] ਦੇਖਿ ਕ੍ਰਿਤ ਤਾਂਹੀ।–ਅਰਜਨ ਗੁਰੂ–ਲਖਹਿੰ ਮਨ ਮਾਂਹੀ। ਪੁਨ ਅਪਨੇ ਅਪਨੇ ਸਭਿ ਥਾਨ।ਕਰਹਿੰ ਸਰਾਹਨ ਗੁਨਨਿ[6]ਮਹਾਂਨ॥੩੯॥ 'ਨਿਰਹੰਕਾਰ ਸ਼ਾਂਤਿ ਚਿਤ ਧੀਰ। ਹਰਖ ਸ਼ੋਕ ਨਹਿੰ ਲੇਸ਼, ਗੰਭੀਰ। ਸਕਲ ਗੁਨਨ ਤੇ ਜਾਨਜੋ ਨੀਕ।ਪਿਤ ਨੇ ਪਰਖ ਕੀਨ ਤਬਿ ਟੀਕਾ' ॥੪੦॥ਅਗਲੇ ਦਿਵਸ ਸੰਗਤਾਂ

[1]ਹੇ ਸਿਆਣਿਓ ! [2]ਡਰਦੇ ਹਾਂ, ਜਕਦੇ ਹਾਂ। [3]ਪਿਆਰ ਕਰੋ। [4]ਇਉਂ ਸੁਣਕੇ (ਪ੍ਰਿਥੀਏ ਨੇ। [5](ਸੰਗਤ ਦੇ ਲੋਕ) ਚੁਪ ਰਹੇ। [6](ਗੁਰੂ ਅਰਜਨ ਦੇਵ ਜੀ ਦੇ) ਮਹਾਨ ਗੁਣਾਂ ਨੂੰ।

ਆਈ। ਰੀਤਿ ਅਨੇਕ ਉਪਾਇਨ ਲਯਾਈ। ਸਭਿ ਬ੍ਰਿਤੰਤ ਸੁਨਿ ਨਿਰਨੈ ਕੀਨ।ਸ਼੍ਰੀ ਅਰਜਨ ਕਉ ਸਤਿਗੁਰ ਚੀਨਿ॥੪੧॥ ਬ੍ਰਿੰਦ ਅਕੋਰਨ ਅਰਪਿ ਅਗਾਰੀ।ਸਭਿ ਸੰਗਤਿ ਨੇ ਬੰਦਨ ਧਾਰੀ। ਮਨੋ ਕਾਮਨਾ ਪਾਵਨ ਕਰਿਹੀਂ। –ਰਾਮਦਾਸ ਗੁਰ ਇਹੀ–ਨਿਹਰਿਹੀਂ ॥ ੪੨ ॥ ਹੋਰਿ ਹਜ਼ਾਰਨ ਧਨ ਕੋ* ਆਇਵ। ਜਰਨੋ ਨ ਪ੍ਰਿਥੀਆ ਜਰਨੋ ਰਿਸਾਇਵ[1]। ਰਹਨੋ ਉਪਾਇ ਕਰਤਿ ਬਹੁਤੇਰੇ। ਕੋ ਸਿਖ ਸੇਵਕ ਗਯੋ ਨ ਨੇਰੇ॥੪੩॥ ਦਿਵਸ ਆਗਲੇ ਪੁਨ ਸਿਖ ਆਏ।ਦੇਖਿ ਪ੍ਰਿਥਮ ਜਿਉਂ,ਤਿਨ ਅਰਪਾਏ।ਦੂਰਦੂਰ ਕੀ ਸੰਗਤਿ ਆਵਹਿ। ਸ਼੍ਰੀ ਅਰਜਨ ਕੋ ਸੀਸ ਨਿਵਾਵਹਿ ॥੪੪॥ ਕਿਤਿਕ ਦਿਵਸ ਦੇਖਤਿ ਦੁਖ ਹੋਵਤਿ।ਅਪਨੋ ਮਹਾਂ ਅਨਾਦਰ ਜੋਵਤਿ।–ਦੋਸ਼ ਮੋਹਰੀ ਆਦਿਕ ਕੇਰਾ।ਬ੍ਰਿਧ ਆਦਿਕ ਸਿਖ ਕੇਰ ਘਨੇਰਾ–॥੪੫॥ਜਰਤਿ ਰਿਦੈ ਨਹਿੰ ਚਲਤਿ ਉਪਾਈ। –ਮੋ ਢਿਗ ਭੇਟ ਏਕਨਹਿੰ ਆਈ।ਸਿੱਖਸੰਗਤਿ ਕੋ ਇਹੁ ਭਰਮਾਵੈਂ।ਸ਼੍ਰੀਅਰਜਨ ਕੋ ਕਹਿ ਪੂਜਵਾਵੈਂ॥੪੬।ਮੁਝ ਆਛੇ ਨਹਿੰ ਇਹਾਂ ਬਸਾਵੈਂ।ਜਾਉਂ ਸੁਧਾਸਰ ਬਿਖੈ ਪੁਜਾਵੈਂ–।ਇਮ ਬਿਚਾਰਿ ਦੁਖ ਪਾਇ ਘਨੇਰਾ। ਸ਼੍ਰੀ ਅੰਮ੍ਰਿਤਸਰ ਗਮਨਜੋ ਫੇਰਾ॥੪੭॥ਜਹਾਂਗੀਰ ਪਤਿ ਸ਼ਾਹ ਭਯੋ ਹੈ। ਸੁਲਹੀ ਤਿਹ ਉਮਰਾਵ ਕਿਯੋ ਹੈ। ਸੋ ਮਾਝੇ ਮਹਿੰ ਚਲਿ ਕਰਿ ਆਯੋ। ਲਸ਼ਕਰ ਮਹਾਂ ਸੰਗ ਮਹਿੰ ਲਯਾਯੋ॥੪੮॥ ਪ੍ਰਿਥੀਆ ਬਿਨ ਪੂਜਨ ਦੁਚਿੜਾਈ[2]। ਸੁਲਹੀ ਆਵਨ ਕੀ ਸੁਧਿ ਪਾਈ। ਬਡ ਸਮਾਜ ਕਰਿ ਮਿਲਨੋ ਸੁ ਤਾਂਹਿ। ਵਸਤੁ ਅਮੋਲਕ ਦੈ ਕਰਿ ਵਾਹਿ[3] ॥੪੯॥ 'ਸ਼੍ਰੀ ਨਾਨਕ ਗਾਦੀ ਪਰ ਹਮ ਹੈਂ। ਸਕਲ ਮੁਲਖ ਕੇ ਮਾਲਿਕ ਤੁਮ ਹੈਂ'।ਮੁਲਾਕਤ ਕੀਨਸਿ ਚਿਤ ਚਹਿਕੈ।–ਬਨਹਿ ਸਹਾਇਕ ਕਬਿ–ਇਮ ਲਹਿਕੈ॥੫੦॥ਸੁਨਿ ਸੁਲਹੀ ਨੇ ਬਹੁ ਸਨਮਾਨਾ। 'ਸ਼੍ਰੀ ਨਾਨਕ ਜਗ ਪੀਰ ਮਹਾਂਨਾ। ਨਿਜ ਮੁਰਾਦ ਹਮ ਤੁਮ ਤੇ ਪਾਵਹਿੰ। ਕਰਹਿੰ ਬੰਦਗੀ ਸੇਵ ਰਿਝਾਵਹਿੰ' ॥੫੧॥ ਇਮਿ ਕਹਿ ਤਿਨ ਤੁਰੰਗ ਇਕ ਦੀਨਾ। ਰਜਤ[4] ਸ਼ਿੰਗਾਰਤਿ ਸੁੰਦਰ ਜ਼ੀਨਾ। ਅਪਰ ਦਰਬ ਅਰਪਨੋ ਕੁਛ ਆਗੇ।ਹਿਤ ਕਰਿ ਮਿਲੋ ਅੰਗ ਸੰਗ ਲਾਗੇ ॥੫੨॥ ਪੁਨ ਪ੍ਰਿਥੀਏ ਨੇ ਕਹਿ ਮ੍ਰਿਦੁ ਬੋਲਾ।ਸਿਰੇਪਾਉ ਦੀਨਸ ਬਹੁ ਮੋਲਾ। ਕਹਿ ਕਰਿ ਕੀਨ ਸਖਾਪਨ[5] ਦੇਊ। ਦੇਨ ਲੇਨ ਕਰਿ ਹਿਤ ਮੈਂ ਸੋਊ ॥੫੩॥ਸੁਲਹੀ ਸੰਗ ਤੁਰਕ ਜੇ ਔਰ[6]। ਜਿਨ ਸੋਂ ਪਰਚ

---

[1]ਸਹਿ ਨ ਸਕਿਆ ਸੜ ਗਿਆ ਗੁੱਸੇ ਨਾਲ। [2]ਪੂਜਾ ਦੀ ਅਪ੍ਰਾਪਤੀ ਦੀ ਚਿੰਤਾ ਵਿਚ। [3]ਉਸ ਨੂੰ। [4]ਚਾਂਦੀ ਨਾਲ। [5]ਮਿੱਤ੍ਰਤਾਈ। [6]ਭਾਵ ਸੁਲਹੀ ਦੇ ਮੁਸਾਹਿਬ। *ਪਾ:–ਜੋ।

ਚਹਤਿ ਸਭਿ ਠੌਰ। ਹਿਤੂ ਹੁਤੇ, ਤਿਨ ਕੋ ਤਿਸ ਕਾਲਾ। ਸਿਰੋਪਾਉ ਅਰੁ ਦਰਬ ਬਿਸਾਲਾ ॥ ੫੪ ॥ ਦੇਕਰਿ ਪ੍ਰਿਥੀਏ ਨੈ ਅਪਨਾਏ[1]। ਲੈ ਕਰਿ ਸਰਬ ਰਿਦੇ ਹਰਖਾਏ। ਕਰਹਿ ਸਿਫਤ ਸੁਲਹੀ ਕੇ ਤੀਰ। 'ਪ੍ਰਿਥੀ ਚੰਦ ਆਛੋ ਗੁਰ ਪੀਰ' ॥੫੫॥ ਤੀਨ ਦਿਵਸ ਲਗ ਮਿਲਿਤੇ ਰਹੇ। ਤਬਿ ਸੁਲਹੀ ਆਦਰ ਕਰਿ ਚਹੇ। 'ਜੋ ਤੁਵ ਕਾਰਜ ਹੋਇ ਸੁ ਕਰਹੂੰ*। ਸੁਧਿ ਜਬਿ† ਦੇਉ ਸਦਾ ਅਨੁਸਰਿ ਹੂੰ*॥੫੬॥ਮਿੱਤ੍ਰ ਕਾਜ ਮੈ ਅਪਨੋ ਜਾਨੋਂ।ਜਹਾਂਗੀਰ ਤੇ ਤੁਵ ਸਨਮਾਨੋਂ'। ਕਹਿ ਪ੍ਰਿਥੀਆ 'ਬਖਸ਼ੋ ਗੁਰ ਪੀਰ। ਤੁਮ ਪਰ ਮਮ ਬਿਸਵਾਸ ਗਹੀਰ ॥੫੭॥ ਸਭਿ ਕਾਰਜ ਕੇ ਲਾਇਕ ਆਪ। ਅਪਰ ਨਹੀਂ ਮੁਝ ਕੋ ਸੰਤਾਪ। ਅਰਜਨ ਅਨੁਜ ਲੀਨ ਅਧਿਕਾਰਾ। ਅਰਪਹਿ ਧਨ ਸੰਗਤਿ ਤਿਸ ਸਾਰ॥੫੮॥ਤਿਹ ਕੇ ਸੰਗ ਬਾਦ ਹੈ ਮੇਰਾ।ਹੋਇ ਪਰਹਿ ਕਬਹੂੰ ਬਡ ਝੇਰਾ‡। ਤਬਿ ਮੈਂ ਤੁਮਰੀ ਚਹਹੁੰ ਸਹਾਇ।ਅਪਰ ਨਹੀਂ ਕੋ ਮੁਝ ਦੁਖਦਾਇ' ॥੫੯॥ ਸੁਲਹੀ ਕਹਯੋ 'ਨਚਿੰਤ ਰਹੀਜਹਿ। ਜਿਮ ਤੁਮ ਚਹੋ ਤਥਾ ਕਹਿ ਦੀਜਹਿ ।ਪਰਹਿ ਕਾਜ ਕੁਛ ਤੇਰੋ ਆਇ। ਸਰਬ ਸਵਾਰੋਂ ਮੈਂ ਬਲ ਲਾਇ' ॥ ੬੦ ॥ ਇਮਿ ਆਪਸ ਮਹਿਂਕਹਿਸੁਨਿ ਕਰਿਕੈ।ਸੁਲਹੀ ਬਿਦਾ ਭਯੋ ਤਬਿ ਚਰਿਕੈ। ਬਹੁ ਧਨ ਖਰਚ ਤੁਰਕ ਅਪਨਾਯੋ।–ਨਹਿਂਮੋ ਸਮੁ ਕੋ–ਉਰਗਰਬਾਯੋ॥੬੧॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਪ੍ਰਿਥੀਆ ਸੁਲਹੀ ਮੇਲ ਕੋ' ਪ੍ਰਸੰਗ ਬਰਨਨੰ ਨਾਮ ਪੰਚਬਿੰਸਤੀ ਅੰਸੁ ।.੨੫॥

੨੬. [ਸ਼੍ਰੀ ਗੁਰੂ ਅਰਜਨਦੇਵ ਜੀ ਅੰਮ੍ਰਿਤਸਰ ਪੁੱਜੇ । ਭਾਈ ਗੁਰਦਾਸ ਜੀ ਆਗਰਿਓਂ ਆਏ]

ਦੋਹਰਾ ॥ ਸ਼੍ਰੀ ਅਰਜਨ ਗੁਰਤਾ ਲਏ ਹੋਈ ਸ਼ਕਤਿ ਬਿਸਾਲ। ਨੌ ਨਿਧਿ ਰਿਧਿ, ਸਿਧਿ ਅਸ਼ਟ ਦਸ§ ਆਗੈ ਥਿਤਿ ਸਭਿ ਕਾਲ ॥ ੧ ॥ ਚੌਪਈ ॥ ਤੀਨ ਲੋਕ ਮਹਿ ਅਸ ਨਹਿ ਕੋਈ। ਚਹੈਂ ਸੁ ਕਰੈਂ ਹਟਾਵੈ ਜੋਈ। ਇੰਦ੍ਰ ਸਮੇਤ ਦੇਵਤਾ ਸਾਰੇ।ਰਹਹਿ ਸਦਾ ਆਇਸੁ ਅਨੁਸਾਰੇ॥੨॥ਜਿਸ ਕੋ ਚਹਹਿੰ ਨਰਕ ਮਹਿ ਪਾਵਹਿੰ। ਨਰਕ ਬਿਖੈ ਤੇ ਸੁਰਗ ਪੁਚਾਵਹਿੰ। ਮਹਾਰਾਜ ਪਦ ਬਖਸ਼ਹਿੰ ਰੰਕ[2]।ਰੰਕ ਕਰਹਿੰ ਰਾਜਾ ਭੂਬੰਕ[3] ॥੩॥ ਕਹਹਿੰ ਬਚਨ ਜੀਵਤਿ ਕੋ ਮਾਰਹਿੰ। ਮਰਤੇ ਕੋ ਤਤਕਾਲ ਉਬਾਰਹਿੰ। ਰਿਸ ਪ੍ਰਸੰਨਤਾ ਸਫਲ ਬਿਸਾਲਾ। ਨਾਸ਼ਨਿ ਬਖਸ਼ਨਿ ਹੈ ਤਤਕਾਲਾ ॥੪॥ ਇਮ ਸਮਰਥਤਾ ਕਹਾਂ

[1]ਅਪਣੇ ਕੀਤੇ । [2]ਕੰਗਾਲ ਨੂੰ । [3]ਭਰਵੱਟੇ ਦੇ ਟੇਢੇ ਕਰਨ ਨਾਲ ਭਾਵ ਇਸ਼ਾਰੇ ਮਾਤ੍ਰ ਨਾਲ ਰਾਜੇ ਨੂੰ ਰੰਕ ਕਰ ਸਕਦੇ ਹਨ। *ਪਾਃ–ਕਰਊਂ । ਅਨੁਸਰਊਂ । †ਪਾਃ–ਸੁਧ ਕਹਿ ਮੁਝ ਕਹਿ। ‡ਪਾਃ–ਹੋਇ ਸਰਹਿ ਕਬਹੂੰ ਬਡ ਝੇਰਾ । §ਪਾਃ–ਨੌ ਨਿਧ, ਸਿੱਧਾਂ ਅਸ਼ਟ ਦਸ ।

ਛੁਪਾਈ।ਅਨਿਕ ਹੇਤ ਤੇ ਹੈ ਬਿਦਤਾਈ। ਸਿਖ ਸੇਵਕ ਪਰਖਹਿ ਬਹੁਭਾਂਤੀ। ਸਭਿ ਘਟ ਘਟ ਕੀ ਜਾਨਹਿ ਬਾਤੀ ॥ ੫ ॥ ਅਜ਼ਮਤ ਜੁਤਿ ਸਿਖ ਕੇਤਿਕ ਅਹੈਂ। ਗੁਰੂ ਸਰੂਪ ਰਿਦੈ ਸਭਿ ਲਹੈਂ। ਕਰਹਿ ਬੰਦਨਾ ਸੇਵਹਿ ਪਾਸ। ਖਰੇ ਹੋਇ ਬੋਲੈਂ ਅਰਦਾਸ॥੬॥ ਰਾਮਦਾਸ ਗੁਰ ਸੁਨਹਿ ਚਲਾਨਾ।ਸੰਗਤਿ ਆਇ ਭੇਟ ਲੈ ਨਾਨਾ। ਦਰਸ਼ਨ ਕਰਹਿ ਭਾਵਨਾ ਪਾਵਹਿ। ਗੁਨ ਗਨ ਗਾਵਤਿ ਸਦਨ ਸਿਧਾਵਹਿ॥੭॥ਦੇਸ਼ ਬਿਦੇਸ਼ਨ ਭੇ ਬੱਖਸ਼ਾਤ।'ਗਾਦੀ ਪਰ ਬੈਠੇ ਲਘੁ ਤਾਤ। ਸ਼੍ਰੀ ਨਾਨਕ ਕੀ ਜੋਤਿ ਬਿਲੰਦ। ਮਹਿਦ ਬਿਰਾਜਤਿ ਅਰਜਨਚੰਦ' ॥੮॥ਸ਼੍ਰੀ ਅੰਮ੍ਰਿਤਸਰ ਪ੍ਰਿਥੀਆ ਰਹਜੋ।'ਮੈਂ ਗੁਰ ਬਨਜੋ'ਬਹੁਤ ਹੀ ਕਹਜੋ। ਤਊ ਨ ਪੂਜਾ ਕੋਇ ਚਢਾਵਹਿ। ਨਹੀਂ ਜਾਇ ਕਰਿ ਸੀਸ ਨਿਵਾਵਹਿ॥੯॥ ਬਹੁਤ ਬਿਸੂਰਤਿ ਕਰਤਿ ਉਪਾਇ। ਸੰਗਤ ਪਰ ਕੁਛ ਬਸ ਨ ਬਸਾਇ [1]। ਸ਼੍ਰੀ ਅਰਜਨ ਜੀ ਗੋਇੰਦਵਾਲ।ਕੇਤਿਕ ਮਾਸ ਬਸੇ ਸੁਖਨਾਲ॥੧੦॥ਸ਼੍ਰੀ ਗੁਰ ਰਾਮਦਾਸਗੁਰਦਾਸ।ਪਠਜੋ[2]ਆਗਰੇ ਸੰਗਤਿ ਪਾਸ।ਸੋ ਭੀ ਤਯਾਰ ਹੋਇਚਲਿ ਪਰਯੋ।ਸੁਨਿ–ਪਰਲੋਕ ਪਿਆਨਾ ਕਰਿਯੋ[3]–॥੧੧॥ ਗੁਰ[4] ਦੇ ਦਿਜਨ ਦਾਨ ਬਹੁਤੇਰਾ। ਜਾਚਕ ਤ੍ਰਿਪਤ ਕਰੇ ਤਿਸ ਬੇਰਾ। ਕਲਪਤਰੂ ਅਨੁਮਾਨਤਿ ਕੋਈ। ਕੈ ਚਿੰਤਾਮਨਿ ਕੈ ਬਪੁ[5]ਹੋਈ॥੧੨॥ ਗੋਇੰਦਵਾਲ ਨਿਕਟ ਜੇ ਗ੍ਰਾਮ। ਸੁਨਿ ਜਾਚਕ ਆਏ ਤਜਿ ਧਾਮ।ਮਨ ਬਾਂਛਤ ਸਭਿ ਲੈਕਰਿ ਗਮਨੇ। ਸਰਬ ਕਰਤਿ ਜਸੁ ਨਿਜ ਨਿਜ ਭਵਨੇ ॥੧੩॥ ਹੇਤ ਪਿਤਾ ਬਹੁ ਦੀਨਸਿ ਦਾਨ। ਕੀਰਤਿ ਪਸਰੀ ਬਿਦਤ ਜਹਾਨ। ਪੁਨ ਸ਼੍ਰੀ ਅਰਜਨ ਰਿਦੈ ਬਿਚਾਰਾ।ਪਿਤਾ ਨਗਰ ਬਸਿਬੇ ਹਿਤ ਧਾਰਾ[6]॥੧੪॥–ਨਾਨੇ ਕੋ ਇਸ ਥਲ ਪਰਵਾਰ। ਬਸਹੁ ਸੁਖੀ ਨਿਤ ਬਧਹੁ ਉਦਾਰ।ਬਸਿਬੋ ਇਹਾਂ ਅਜੋਗ ਹਮਾਰੋ। ਸੰਗਤਿ ਦਿਨ-ਪ੍ਰਤਿ ਆਇ ਹਜ਼ਾਰੋਂ॥੧੫॥ ਖੇਦ ਹੋਤਿ ਸਭਿ ਹੀ ਬਿਧਿ–, ਜਾਨਜੋ।ਚਲਨ ਸੁਧਾਸਰ ਕੋ ਹਿਤ ਠਾਨਜੋ। ਮੋਹਨ ਅਪਰ ਮੋਹਰੀ ਸਾਥ। ਨਮੋ ਠਾਨਿ ਸ਼੍ਰੀ ਅਰਜਨ ਨਾਥ ॥੧੬॥ ਕਹਜੋ 'ਪਿਤਾ ਕੀ ਆਇਸੁ ਮੋਹਿ। ਕਾਰ ਸੁਧਾਸਰ ਕਰਿਬੇ ਜੋਹਿ। ਤਹਾਂ ਪਹੁੰਚਿ ਹਮ ਚਹਤਿ ਕਰਾਈ'।ਇਮ ਕਹਿ ਮਾਤੁਲ[7] ਆਗਯਾ ਪਾਈ॥੧੭॥ਤਯਾਰੀ ਕਰੀ ਸਗਲ ਸੰਗ ਮਿਲੇ।ਚਢਿ ਵਾਹਨਿ ਪਰ

---

[1]ਵੱਸ ਨਹੀਂ ਚਲਦਾ । [2]ਭੇਜਿਆ ਹੋਇਆ ਸੀ । [3](ਸ਼੍ਰੀ ਗੁਰੂ ਰਾਮਦਾਸ ਜੀ ਨੇ) ਪਰਲੋਕ ਜਾਣਾ ਕੀਤਾ ਸੁਣਕੇ । [4]ਗੁਰੂ(ਅਰਜਨ ਦੇਵ ਜੀ) ਨੇ । ਭਾਵ ਅਧਿਕਾਰੀਆਂ ਨੂੰ ਦੇਣ ਤੋਂ ਹੈ । [5]ਸਰੀਰ, ਸਰੂਪ । [6]ਭਾਵ ਪਿਤਾ ਜੀ ਦੇ ਨਗਰ (ਰਾਮਦਾਸ ਪੁਰੇ) ਵਿਚ ਵੱਸਣੇ ਨੂੰ ਜੀ ਕੀਤਾ। [7]ਮਾਮੇ ਦੀ।

ਮਾਰਗ ਚਲੇ। ਨਿਸ ਇਕ ਬਸਿਕੈ ਪੰਥ ਮਝਾਰਾ। ਪਹੁੰਚਤਿ ਭੇ ਸਤਿਗੁਰੂ ਉਦਾਰਾ॥੧੮॥ਪਿਤਾ ਸਥਾਨ ਮਾਥ ਕੋ ਟੇਕਾ। ਨਿਜ ਗ੍ਰਿਹ ਪ੍ਰਵਿਸ਼ੇ ਜਲਧਿ ਬਿਬੇਕਾ। ਬੰਸਨ ਲਗੇ ਸ਼੍ਰੀ ਅੰਮ੍ਰਿਤਸਰ ਮੈਂ। ਸਿਮਰਹਿੰ ਸਤਿਗੁਰ ਆਗਜ਼ਾ ਉਰ ਮੈਂ ॥ ੧੯ ॥ ਸੰਗਤਿ ਸਕਲ ਆਇ ਕਰਿ ਪਾਸ। ਅਰਪਹਿ ਭੇਟ ਕਰਹਿ ਅਰਦਾਸ। ਨਗਰ ਆਗਰੇ ਤੇ ਕਰਿ ਬਾਸ। ਸੰਗਤਿ ਬ੍ਰਿੰਦ ਸੰਗ ਗੁਰ-ਦਾਸ ॥੨੦॥ ਗੁਰ ਦਰਸ਼ਨ ਕੇ ਕਾਰਨ ਆਵਤਿ।ਪ੍ਰੇਮ ਸਹਤ ਸ਼ਬਦਨਿ ਕੋ ਗਾਵਤਿ। ਸੰਗਤ ਮਿਲਹਿ ਕੀਰਤਨ ਕਰੇ। ਸ਼੍ਰਮਤ ਹੋਇ ਟਿਕ ਹੈਂ ਨਿਸ ਪਰੇ ॥ ੨੧ ॥ ਪ੍ਰਥਮ ਜਾਮ ਅਰੁ ਪਾਛਲ ਜਾਮੂ। ਗਾਵਤਿ ਸੰਗਤਿ ਕੀਰਤਿ ਨਾਮੂ[1]। ਪੰਥ ਚਲਤਿ ਮਿਲਿ ਕਿਰਤਨ ਕਰੈਂ। ਸਤਿਗੁਰ ਪ੍ਰੇਮ ਮਹਾਂ ਉਰ ਧਰੈਂ ॥੨੨॥ ਇਮ ਦਿਨ ਪ੍ਰਤਿ ਸੰਗਤ ਚਲਿ* ਆਵਤਿ। ਮੁਖਿ ਗੁਰਦਾਸ ਸਭਿਨਿ ਹਰਖਾਵਤ।ਤੀਰ ਬਿਪਾਸਾਕੇ ਤਬਿ ਆਏ।ਜਲਗੰਭੀਰ ਥਾਹ ਨਹਿੰ ਪਾਏ॥੨੩॥ਨਿਕਟ ਤਰੀ[2]ਨਹਿੰ,ਉਤਰਹਿੰਪਾਰ।ਠਾਂਢੇ ਹੇਰਹਿੰਨਦੀ ਕਿਨਾਰ। –ਬਸਹਿੰ ਜਾਮਨੀ ਜੇ ਇਸ ਥਾਨ। ਆਵਹਿ ਨੌਕਾ ਪ੍ਰਾਤੀ ਜਾਨ ॥ ੨੪ ॥ ਸਕਲ ਵਸਤੁ ਤੇ ਰਹਿ ਔਖਾਈ। ਸੰਗਤਿ ਸਗਰੀ ਸ਼੍ਰਮ ਕੋ ਪਾਈ–।ਏਵ ਬਿਚਾਰਤਿ ਉਰ ਗੁਰਦਾਸ। ਇਕ ਸਿਖ ਪਠਤਿ ਹੁਤੋ ਚਿਤ ਪਾਸ ॥੨੫॥

ਸ਼੍ਰੀ ਮੁਖਵਾਕ:–

ਗੁਰ ਕਾ ਬਚਨੁ ਬਸੈ ਜੀਅ ਨਾਲੇ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ॥ ੧ ॥ ਰਹਾਉ ॥

ਚੌਪਈ ॥ ਸੁਨਿ ਗੁਰਦਾਸ ਬਿਚਾਰਤਿ ਰਿਦੈ।–ਗੁਰ ਸਮੁਝਾਇ ਨ ਡੂਬਹਿ ਕਦੈ। ਸ਼ਬਦ ਆਸਰੇ ਹੋਵਹੁ ਪਾਰ–। ਇਮ ਨਿਸ਼ਚਾ ਸਤਿਗੁਰ ਕੋ ਧਾਰਿ॥ ੨੬ ॥ ਸਭਿ ਸੰਗਤਿ ਕੋ ਕਹਾ ਬੁਝਾਈ।'ਹਮ ਹੈਂ ਮੁਗਧ ਬੁਝ ਨਹਿੰ ਪਾਈ। ਭਵਜਲ ਗੁਰ ਕੋ ਸ਼ਬਦ ਉਧਾਰੈ। ਇਹ ਬਪੁਰੀ ਕਯਾ ਨਦੀ ਨ ਤਾਰੈ ?॥ ੨੭॥ ਧਰਿ ਸ਼ਰਧਾ ਗੁਰ ਕੋ ਬਚੁ ਮਾਨੋ। ਉਤਰਹੁ ਪਾਰ ਬਿਲਮੁ ਨਹਿੰ ਠਾਨੋ'। 'ਸੱਤਿਨਾਮ' ਗੁਰਦਾਸ ਉਚਾਰਾ। ਪ੍ਰਥਮ ਪ੍ਰਵੇਸ਼ਸੋ ਨਦੀ ਮਝਾਰਾ ॥੨੮॥ਜਾਨੂਲਗ[3]ਜਲ ਭਾ ਸਲਿਤਾ ਕੋ।ਸੰਗਤਿ ਸਗਲ ਦੇਖਿ ਕਰਿ ਤਾਂਕੋ। 'ਸੱਤਿਨਾਮ' ਕੋ ਉਚਰਸੋ ਆਛੇ। ਗਮਨ ਕੀਨ ਗੁਰਦਾਸਹਿੰ ਪਾਛੇ॥੨੯॥ ਕਟ ਲਗ[4] ਜਲ ਕਿਸ ਕੇ ਨਹਿੰ ਆਯੋ। ਸੰਗਤਿ ਸਕਲ ਪਾਰ ਉਤਰਾਯੋ।

---

[1]ਨਾਮ ਦੀ ਕੀਰਤੀ। [2]ਬੇੜੀ। [3]ਗੋਡੇ ਤੱਕ। [4]ਲੱਕ ਤੱਕ। *ਪਾ:–ਮਿਲ। ਨਿਤ।

ਗੁਰਕੌਸ਼ਬਦ ਕਰਨੋ ਬਡ ਬੇਰਾ[1]ਭਏ ਪਾਰ ਸਗਰੇ ਬਿਨ ਬੇਰਾ[2]॥੩੦॥ਸਭਿ ਕੇ ਅਤਿ ਨਿਸ਼ਚਾ ਉਰ ਭਯੋ। ਸ਼ਬਦ ਆਸਰਾ ਦ੍ਰਿਢ ਮਨ ਕਯੋ। ਗੋਇੰਦ-ਵਾਲ ਪੁਰੀ ਮਹਿ ਆਏ। ਸਿਸ ਸ਼੍ਰੀ ਅਮਰ ਅੰਸ ਸਮੁਦਾਏ[3] ॥੩੧॥ਖੇਲਤਿ ਮਿਲੇ ਪਰਸਪਰ ਸੋਊ। ਬਾਲਿਕ ਖੇਲ ਹੋਤਿ ਹੈ ਜੋਊ। ਕਿਸੀ ਬਾਤ ਪਰ ਬਾਕ ਅਲਾਵੈਂ। 'ਹੁਇ ਹੈ ਇਮ ਜੇ ਸਤਿਗੁਰ ਭਾਵੈ' ॥੩੨॥ ਸੁਨਿ ਕੈ ਮਨ ਗੁਰਦਾਸੁ ਬਿਚਾਰਾ॥–ਗੁਰ ਭਾਣਾ ਉਰ ਇਨ ਨੇ ਧਾਰਾ॥ ਯਾਂਤੇ ਇਹ ਬਾਲਕ ਗੁਰ ਰੂਪ। ਬੋਲਤਿ ਨਿਸ਼ਚੈ ਬਾਕ ਅਨੂਪ–॥੩੩॥ ਦੈ ਕਰ ਬੰਦਿ ਬੰਦਨਾ ਠਾਨੀ। 'ਧੰਨ ਧੰਨ ਇਨ ਗੁਰਮਤਿ ਜਾਨੀ'। ਕੀਨਸਿ ਨਿਸ ਬਿੱਸ੍ਰਾਮ ਸੁ ਨਗਰੀ। ਸਿਮਰਿ ਸਤਿਗੁਰੂ ਸੰਗਤਿ ਸਗਰੀ॥੩੪॥ਪ੍ਰਾਤਿ ਉਠੇ ਬਾਪੀ ਇਸ਼ਨਾਨੋ। ਅਮਰ ਅੰਸ ਕੋ[4] ਬੰਦਨ ਠਾਨੇ। ਸੁਨੀ ਕੁਮਤਿ ਪ੍ਰਿਥੀਏ ਕੀ ਕਾਨ। ਕੀਨਿ ਸੁਧਾਸਰ ਕੋ ਪ੍ਰਸਥਾਨ ॥੩੫॥ਇਕ ਨਿਸ ਬਸਿ ਪਹੁੰਚੇ ਤਹਿੰ ਜਾਈ। ਤਬਿ ਗੁਰਦਾਸੁ ਰਿਦੈ ਠਹਿਰਾਈ।–ਨਿਸ਼ਚੈ ਸ਼੍ਰੀ ਅਰਜਨ ਗੁਰ ਭਯੋ ॥ ਤਉ ਮਨੋਰਥ ਐਸੇ ਕਯੋ ॥੩੬॥ ਗੁਰ ਭਾਨਾ ਜਾਨਨੋ ਜਿਨ ਬਾਲਿਕ। ਮੈਂ ਤਿਨ ਕੋ ਬੰਦਨੋ ਤਤਕਾਲਕ। ਬਿਨਾ ਭਨੇ ਇਹੁ ਸਕਲ ਪ੍ਰਸੰਗ। ਜੋ ਕਰਿ ਬੂਝਹਿੰਗੇ ਮੁਝ ਸੰਗ ॥ ੩੭ ॥ ਤੌ ਜਾਨਹੁ ਮੈਂ ਗੁਰ ਇਹੁ ਭਏ। ਸ਼੍ਰੀ ਨਾਨਕ ਪੰਚਮੁ ਤਨ ਲਏ–।ਏਵ ਮਨੋਰਥ ਕਰਿ ਉਰ ਮਾਂਹੀ। ਡੇਰਾ ਕੀਨ ਸੁਧਾਸਰ ਪਾਹੀ॥੩੮॥ਨਿਸ ਬਿਤਾਇ ਕੀਨਸਿ ਇਸ਼ਨਾਨਾ। ਸਭਿ ਸੰਗਤਿ ਲੈ ਵਸਤ੍ਰ ਨਾਨਾ। ਸ਼੍ਰੀ ਅਰਜਨ ਸੋਹਤਿ ਜਿਸ ਥਾਇੰ। ਜਾਇ ਸਭਿਨਿ ਬੰਦੇ ਤਿਨ ਪਾਇ॥੩੯॥ਅਰਪੀ ਪੁੰਜ ਅਕੋਰ ਅਗਾਰੀ[5]।ਦਰਸ਼ਨ ਤੇ ਪ੍ਰਾਪਤਿ ਸੁਖ ਭਾਰੀ। ਪ੍ਰੇਮਾਨੰਦ ਰਿਦੇ ਭਰਿ ਆਏ। ਗੁਰ ਰਵਿ ਪਿਖਿ ਦ੍ਰਿਗ ਕੰਜ[6] ਖਿਰਾਏ ॥ ੪੦॥ ਗੁਰਮੁਖ ਸਸਿ, ਚਕੋਰ ਚਖ ਕਰੇ[7]। ਇਕ ਟਕ ਅਵਲੋਕਤਿ ਸਭਿ ਖਰੇ।ਗੁਰ ਕ੍ਰਿਪਾਲ ਲਖਿ ਪ੍ਰੇਮੁ ਬਿਸਾਲ॥ ਖੁਸ਼ੀ ਕਰੀ ਸਭਿ ਪਰ ਤਿਸ ਕਾਲਾ ॥ ੪੧॥ ਆਇਸੁ ਦੇ ਕਰਿ ਸਭਿ ਬੈਠਾਏ। ਮਨ ਬਾਂਛਤ ਸੰਗਤਿ ਬਰੁ ਪਾਏ। ਸਹਿਜ ਸੁਭਾਇਕ ਬਾਕ ਬਿਲਾਸ। ਬੂਝਨੋ ਗੁਰ 'ਸਚ ਕਹੁ ਗੁਰਦਾਸ !'॥ ੪੨॥ਬਾਲਿਕ ਬ੍ਰਿੰਦ ਖੇਲਤੇ ਜਹਾਂ।ਤੈਂ ਆਵਤਿ ਦੇਖੇ ਜਬਿ ਤਹਾਂ। ਸਭਿ ਕੋ

[1]ਵੱਡਾ ਬੇੜਾ, ਭਾਵ ਜਹਾਜ਼। [2]ਵੇਰੀ ਦੇ ਬਿਨਾ। [3]ਸ਼੍ਰੀ ਅਮਰਦਾਸ ਜੀ ਦੀ ਅੰਸ਼ ਦੇ ਸਾਰੇ ਬਾਲਕੇ। [4]ਬਾਬੇ ਮੋਹਨ ਤੇ ਮੋਹਰੀ ਜੀ ਨੂੰ। [5]ਸਾਰੀ ਭੇਟ। [6]ਨੇਤਰ ਰੂਪੀ ਕਵਲ। [7]ਗੁਰਾਂ ਦਾ ਮੁਖ ਚੰਦ੍ਰਮਾਂ ਤੇ ਨੇਤ੍ਰ ਚਕੋਰ ਵਾਂਙ ਕਰਕੇ।

ਤਬਿ ਪ੍ਰਨਾਮ ਜੋ ਕਰਨੋ।ਕੌਨ ਗਯਾਨ ਮਨ ਮੈਂ ਸ਼ੁਭ ਧਰਨੋ?'॥੪੩॥ਸੁਨਤਿ ਪ੍ਰਸੰਨ ਭਯੋ ਗੁਰਦਾਸ। ਬਹੁਤ ਭਾਂਤਿ ਕੀ ਸਤੁਤਿ ਪ੍ਰਕਾਸ਼। 'ਗੁਰ ਚਾਰਨ ਮਹਿੰ[1]ਜੋਤਿ ਬਿਸਾਲਾ।ਸੋ ਅਬਿ ਰਾਵਰਿ ਬਿਖੈ ਕ੍ਰਿਪਾਲਾ'॥੪੪॥ਸ੍ਵਾਮੀ ਸਰਬ ਘਟਨ ਕੇ ਮਾਲਕ।ਕਹਾ ਮੈਂ ਕਹੌਂ ਬ੍ਰਿਤਾਂਤ ਸੁ ਬਾਲਿਕ।ਆਪਸ ਮਹਿ ਬੋਲਤਿ ਇਸ ਭਾਂਇ।—ਗੁਰ ਭਾਵੈ ਤੌ ਇਮੁ ਹੁਇ ਜਾਇ—॥ ੪੫ ॥ ਸੁਨਿ ਤਿਨ ਤੇ ਮੈਂ ਰਿਦੈ ਬਿਚਾਰਾ- ਗੁਰ ਭਾਲਾ ਇਨ ਮਨ ਮਹੁ ਧਾਰਾ। ਇਹੀ ਸੰਤ ਗੁਰ ਮੁਖ ਗੁਰ ਰੂਪ—।ਪਰਨੋ ਚਰਨ ਮਹਿ ਜਾਨਿ ਅਨੂਪ' ॥੪੬॥ ਪੁਨ ਸ਼੍ਰੀ ਅਰਜਨ ਭਏ ਪ੍ਰਸੰਨ।'ਧੰਨ ਗੁਰਦਾਸ ਸਿੱਖ ਤੂੰ ਧੰਨ।ਗੁਰਮਤਿ ਗੁਰ ਕਰੁਨਾ ਤੇ ਪ੍ਰਾਪਤਿ।ਪ੍ਰੇਮ ਸਹਤ ਮੇਰੋ ਜਪੁ ਜਾਪਤਿ ॥੪੭॥ ਕਰਿ ਨਿਸ਼ਚਾ ਗੁਰ ਸ਼ਬਦ ਘਨੇਰਾ। ਨਦੀ ਪਾਰ ਪ੍ਰਾਪਤਿ ਬਿਨ ਬੇਰਾ[2]। ਕਰਨ ਕਰਾਵਨ ਜਾਨਹਿ ਮੋਹਿ। ਤਿਸਕੋ ਬਿਘਨ ਕਹੋ ਕਿਮ ਹੋਹਿ ॥੪੮॥ ਤੁਮ ਅਭੇਦ ਕਰਿ ਮੋ ਕਹੁ ਜਾਨਨੋ।ਸ਼ਰਧਾ ਤੇ ਨਿਸ਼ਚਾ ਦਿਢ ਠਾਨਨੋ।ਰਹੁ ਹਮ ਪਾਸ ਸਦਾ ਮਮ ਪਨਾਰੋ। ਬਡੇ ਭਾਗ ਅਬਿ ਉਦੇ ਤਿਹਾਰੇ॥੪੯॥ਪਠਨ ਲਿਖਨਿਕੀ ਕਾਰ ਸੰਭਾਰਹੁ। ਗੁਰਘਰ ਕੀ ਸੇਵਾ[3]ਹਿਤ ਧਾਰਹੁ।ਸੰਗਤ ਮਹਿ ਮਸੰਦ ਹੁਇ ਔਰਾ।ਤੁਮ ਨਿਤ ਰਹਹੁ ਹਮਾਰੀ[4]ਠੌਰ'॥੫੦॥ਸੁਨਿ ਗੁਰਦਾਸ ਬੰਦਨਾ ਕੀਨਿ।'ਜਿਉਂ ਆਗਯਾ ਤਿਉਂ ਕਰੌਂ ਪ੍ਰਬੀਨ !। ਅਬਿ ਤੁਮ ਮੋਕਹੁ ਆਗਯਾ ਦੀਜੈ। ਗੋਇੰਦਵਾਲ ਹੋਇ ਆਵੀਜੈ[5]' ॥੫੧॥ ਸੁਨਿਕੈ ਸਤਿਗੁਰ ਭਏ ਦਯਾਲੂ । 'ਜਾਵਹੁ ਵਿਚ[6] ਆਵਹੁ ਤਤਕਾਲੂ*'।ਐਸੇ ਸੁਨਤਿ ਗਯੋ ਤਤਕਾਲ।ਰਹਨੋ ਸਮਾ ਤਿਹ ਠਾਂ ਕੁਛ ਕਾਲ† ॥ ੫੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਭਾਈ ਗੁਰਦਾਸ' ਪ੍ਰਸੰਗ ਬਰਨਨੰ ਨਾਮ ਖਸ਼ਟ ਬਿੰਸਤੀ ਅੰਸੂ ॥ ੨੬ ॥

੨੭. [ਗੁਰਦਾਸ ਜੀ ਗੋਇੰਦਵਾਲੋਂ ਹੋਕੇ ਸੁਧਾਸਰ ਆਏ। ਛੋਲਿਆਂ ਦੀ ਰੋਟੀ ਮਿਲੀ]।

ਦੋਹਰਾ ॥ ਇਕ ਦਿਨ ਗੋਇੰਦਵਾਲ ਤੇ ਭੱਲੇ ਕੁਲ ਗੁਰਦਾਸ। ਚਲਨੋ ਹੋਤ ਦਰਸ਼ਨ ਗੁਰੂ ਉਰ ਮਹਿ ਧਰੇ ਹੁਲਾਸ॥੧॥ ਚੌਪਈ ।—ਸ਼੍ਰੀ ਗੁਰਰਾਮਦਾਸ ਕੇ ਨੰਦੂ। ਅਹੈਂ ਤੀਨ, ਬਡ ਪ੍ਰਿਥੀਆ ਚੰਦੂ। ਮਹਾਂਦੇਵ ਮੱਧਮ[8] ਸੁਤ ਵਹੈ। ਦੁਹਨ ਅਨੂਜ[9]ਸ਼੍ਰੀ ਅਰਜਨ ਅਹੈਂ॥੨॥ਕਿਸ ਬਿਧਿ ਬਰਤੈਂ ਆਪਸ ਮਾਂਹੀ। ਪ੍ਰਿਥਮ ਦ੍ਵੈਸ਼ ਸਮ, ਕੈ ਅਬਿ ਨਾਂਹੀ[10]ਜਬਿ ਕੇ ਬੈਠੇ ਗੁਰਤਾ ਗਾਦੀ।ਨਹਿੰ

[1](ਪਿਛਲੇ) ਚਹੁੰਆਂ ਗੁਰਾਂ ਵਿੱਚ। [2]ਬਿਨ ਨੌਕਾ ਤੈਂ। [3]ਹੋਇ ਆਵਾਂ। [4]ਵਿਚਕਾਰਲਾ। [5]ਦੁਹਾਂ ਤੋਂ ਛੋਟੇ। [6]ਪ੍ਰਿਥਮ ਸਮ ਦ੍ਵੈਸ਼ ਹੈ ਕਿ ਹੁਣ ਨਹੀਂ।

*ਪਾਃ—ਵੰਵ ਗੁਰਦਾਸ ਆਉ ਤਤਕਾਲੂ। †ਪਾਃ—ਤਿਹੰ ਬਹੁਤ ਬਿਸਾਲ।

ਮੈਂ ਕੀਨਹੁੰ ਕੁਛ ਸੰਬਾਦੀ[1]॥੩॥ਕੈਸੇ ਅਬਿ ਨਿਬਹੈ ਬਿਵਹਾਰ।ਭਈ ਨਵੀਨ ਜਿਨਹੁੰ ਕੀ ਕਾਰ। ਪ੍ਰਿਥਮ ਇਕੱਤ੍ਰ ਹੁਤੋ ਪਰਵਾਰ।ਅਬਿ ਭੇ ਪ੍ਰਿਥਕ ਭ੍ਰਾਤ ਰਿਸ ਧਾਰ–॥ ੪ ॥ ਇੱਤ੍ਯਾਦਿਕ ਗਿਨਤੀ ਕਰਿ ਚਲਿਯੋ। ਰਾਮਦਾਸ ਪੁਰਿ ਆਇ ਸੁ ਮਿਲਿਯੋ। ਪੂਰਬ ਸ਼੍ਰੀ ਅਰਜਨ ਢਿਗ ਆਯੋ। ਜਾਨਿ ਗੁਰੂ ਪਦ ਸੀਸ ਨਿਵਾਯੋ॥੫॥ਬੈਠਨ ਨਿਕਟ ਕੁਸ਼ਲ ਸ਼ੁਭ ਪੂਛਾ।ਕਹਨੋ ਦੁਹਨ ਦਿਸ਼ ਤੇ ਹਿਤ ਸੂਛਾ[2]।'ਸ਼੍ਰੀ ਗੁਰ ਅਮਰਦਾਸ ਪਰਵਾਰੂ। ਕੁਸ਼ਲ ਸਹਤ ਸਭਿ'ਕੀਨ ਉਚਾਰੂ॥੬॥'ਮੋਹਨ ਦੁਤਿਯ ਮੋਹਰੀ ਚੰਦ। ਸੰਸਰਾਮ ਤਿਨ ਪੁੱਤ੍ਰ ਅਨੰਦ। ਪਤਨੀ ਸਹਤ ਰਹਤਿ ਹਰਖਾਏ। ਕੁਸ਼ਲ ਤੁਮਾਰੀ ਚਹਿੰ ਸਮੁਦਾਏ' ॥੭॥ ਬੈਠਨੋ ਕਿਤਿਕਕਾਲ ਜਬਿ ਬੀਤਾ।ਕਰਤਿ ਬਾਰਤਾ ਕੋ ਇਸੁ ਰੀਤਾ।ਤਿਸਹੀ ਥਲ ਭੋਜਨ ਲੈ ਆਏ।ਜਹਿੰ ਸ਼੍ਰੀ ਅਰਜਨ ਨਰ ਸਮੁਦਾਏ ॥੮॥ਦੁਇ ਦੁਇ ਚਨਕ ਰੋਟਿਕਾ[3] ਦੀਨਸਿ। ਬਰਤਤਿ ਗੁਰੂ ਦਾਸ[4] ਸੋ ਲੀਨਸਿ। ਅਪਰ ਨ ਕੁਛ ਭਾ ਖੈਬੇ ਕਾਰਨ[5]।ਖਾਇ ਸੁ ਕੀਨਸ ਬਾਕ ਉਚਾਰਨ ॥ ੯ ॥ ਦੋਹਰਾ ॥ 'ਸੰਸਾਰੀ ਸਨਬੰਧ ਕੋ ਜੋ ਕਰਿ ਕਰੋ ਬਿਚਾਰ। ਬਡੇ ਥਾਨ ਤੁਮ ਤੇ ਅਹੈਂ– ਮਾਤੁਲ[6]–ਕਰਹੁ ਉਚਾਰ॥੧੦॥ਦੁਤਿਯ ਸਬੰਧ ਸੁਨੀਜੀਏ ਜਬਿ ਕੀ ਗਾਦੀ ਲੀਨ।ਭਏ ਪ੍ਰਮੇਸ਼ੁਰ ਰੂਪ ਤੁਮ ਸਕਿ ਜਗੁ ਗੁਰੂ ਪ੍ਰਬੀਨ॥੧੧॥ਚੌਪਈ॥ਇਸੁ ਬਿਧ ਮੈਂ ਹੌਂ ਸਿੱਖਨ ਤੁਮਾਰੇ। ਬੈਦਨੀਯ ਸਭਿ ਕੇਹਿਤ ਧਾਰੇ। ਚਿਰੰਕਾਲ ਬੀਤੇ ਮੈਂ ਆਯੋ। ਪੂਰਬ ਹੀ ਮਿਲਿਬੋ ਇਹੁ ਭਯੋ ॥੧੨॥ ਭ੍ਰਗਨੀ ਸੁਤ'ਅਰੁ ਗੁਰੂ ਉਦਾਰਾ। ਮੈਂ ਮਾਤੁਲ ਅਰੁ ਸਿੱਖਨ ਤੁਮਾਰਾ। ਕਾਰਨ ਇਤੇ ਹੁਤੇ ਮਨ ਚੀਨੋ। ਤਊ ਨ ਸਾਦਰ[7] ਭੋਜਨ ਦੀਨੋ' ॥ ੧੩ ॥ ਸ਼੍ਰੀ ਅਰਜਨ ਸੁਨਿਕੈ ਮੁਸਕਾਏ। ਕਹਨੋ ਕਿ 'ਪਰਾਰਬਧ ਜਸੁ ਖਾਏ। ਤੋਰ ਹਦੂਰ ਸਭਿਨਿ ਇਹ ਲਯੋ । ਕਿਸੂ ਨ ਛਪਿ ਕੈ ਭੋਜਨ ਕਯੋ ॥ ੧੪ ॥ ਜੋ ਕਰਿ ਚਹਤਿ ਅਧਿਕ ਪਹੁਨਾਈ[8]।ਅੰਤਰ ਸਥਿਤ ਪਠਾਵਤਿ ਮਾਈ।ਨਿਜ ਕਰ ਦੇਗ ਸਕਲ ਵਰਤਾਵਹਿ।ਪਾਹੁਨ ਹਿਤ ਸੋ ਅਸਨ ਪੁਚਾਵਹਿ॥ ੧੫ ॥ ਹਮਰੀ ਮਾਤਾ ਭ੍ਰਗਨਿ ਤੁਮਾਰੀ। ਮਿਲਹੁ ਜਾਇ ਕਰਿ ਕਰਹੁ ਉਚਾਰੀ'। ਇਮ ਸੁਨਿ ਸ਼੍ਰੀਅਰਜਨ ਕੇ ਪਾਸ।ਹਾਥ ਪਖਾਰੇ ਤਬਿ ਗੁਰਦਾਸ॥੧੬॥ਚੁਰਾ ਕਰਸੋ[10]ਉਠਿ ਅੰਤਰ ਗਯੋ।ਦੇਖੀ ਸੁਸਾ[11]ਪ੍ਰਣਾਮ ਸੁਕਯੋ।ਬੈਠੀ ਭਾਨੀ ਦੇਗ

---

[1]ਗੱਲ ਬਾਤ। [2]ਪਵਿੱਤ੍ਰ। [3]ਛੋਲਿਆਂ ਦੀਆਂ ਰੋਟੀਆਂ। [4]ਭਾਈ ਗੁਰਦਾਸ। [5]ਖਾਣ ਵਾਸਤੇ। [6]ਮਾਮਾ। [7]ਭੈਣ ਜੀ ਦੇ ਪੁੱਤ੍ਰ। [8]ਆਦਰ ਨਾਲ। [9]ਪ੍ਰਾਹੁਣਚਾਰੀ। [10]ਚੁਲ੍ਹਾ ਕੀਤਾ। [11]ਭੈਣ।

ਸਥਾਨਾ। 'ਆਵਹੁ ਭ੍ਰਾਤਾ ਚਿਰਹੁ' ਬਖਾਨਾ ॥੧੭॥'ਮੋਹਨ ਅਪਰ ਮੋਹਰੀ ਜੋਈ। ਸਹਤ ਕੁਟੰਬ ਕੁਸ਼ਲ ਹੈਂ ਦੋਈ?। ਤੁਮ ਚਿਰ ਮਹਿੰ ਚਲਿ ਕਰਿ ਇਤ ਆਏ।ਸੁਧਿ ਨਹਿੰ ਲਈ ਨ ਅਪਨਿ ਸੁਨਾਏ॥੧੮॥ਸ਼੍ਰੀ ਅਰਜਨ ਪਿਤ ਬੈਕੁੰਠ ਬਾਸੇ। ਤਬਿ ਕੋ ਹਮ ਇਸ ਪੁਰੀ ਨਿਵਾਸੇ।ਨਿਤਾਪ੍ਰਤੀ ਮਿਲਿਬੋ ਜਿਨ ਕੇਰਾ। ਹੋਤਿ ਅਨੰਦ ਸਦੀਵ ਬਡੇਰਾ ॥ ੧੯ ॥ ਅਬਿ ਕਬਿ ਕਬਿ ਤਿਨਕੀ ਸੁਧ ਹੋਇ।ਈਸ਼ੁਰ ਰਚੀ ਹੋਤਿ ਹੈ ਸੋਇ'।ਸੁਨਿ ਕੈ 'ਕੁਸ਼ਲ'ਕਹੀ ਗੁਰਦਾਸ। 'ਸਭਿ ਅਨੰਦ ਜੁਤਿ ਅਪਨ ਅਵਾਸ॥੨੦॥ ਮੋਹਿ ਮਿਲੇ ਕੋ ਭਾ ਚਿਰਕਾਲ। ਸ਼੍ਰੀਗੁਰ ਪੀਛੇ ਜਿਮ ਅਹਿਵਾਲ। ਹੇਰਨ ਹੇਤ ਆਵਨੋ ਭਯੋ। ਮਿਲਨੋ ਆਇ ਕਰਿ ਉਰ ਬਿਸ਼ਮਯੋ ॥੨੧॥ ਭੱਲਨ ਕੀ ਕੁਲ ਮਹਿੰ ਉਪਜਾਈ। ਯਾਂਤੇ ਹਮਰੀ ਭਗਨ ਲਗਾਈ[1]। ਸ਼੍ਰੀਗੁਰ ਰਾਮਦਾਸ ਸੰਗਿ ਨਾਤਾ।ਬਨਾਹੀ ਤੇ ਹੋਈ ਜਗ ਮਾਤਾ॥੨੨॥ਮਾਨਨੀਯ ਹਮ ਕੋ ਸਭਿ ਭਾਂਤੀ।ਬਡਿ ਭਾਗਨ ਜਗ ਮਹਿੰ ਬੱਖਯਾਤੀ। ਪਾਹੁਨਚਾਰੀ ਮੈਂ ਚਲਿ ਆਯੋ। ਚਣਿਕ ਰੋਟਿਕਾ ਭੋਜਨ ਖ੍ਯਾਯੋ ॥੨੩॥ਤੁਮਰੇ ਘਰਿ ਮਹਿੰ ਬਡਿ ਬਡਿਆਈ। ਗਾਦੀ ਮਿਲੀ ਜਗਤ ਗੁਰਿ-ਆਈ।ਤਊ ਨ ਬਨਹਿ ਅਹਾਰ ਚੰਗੇਰਾ। ਕਹਾਂ ਹਾਲ ਹੋਯਹੁ ਘਰ ਕੇਰਾ? ॥ ੨੪॥ਜਹਿੰ ਭੋਜਨ ਕੀ ਚਿੰਤਾ ਰਹੈ।ਧਨੁ ਸੰਗ੍ਰਹਿ ਕੋ ਕਿਸ ਬਿਧਿ ਲਹੈ। ਕਜਾ ਕਾਰਨ ਇਸ ਬਿਖੈ ਬਤਾਵਹੁ?। ਦਾਰਿਦ ਮਹਿਦ ਕਸ਼ਟ ਕੋ ਪਾਵਹੁ॥੨੫॥ ਆਵਤਿ* ਸੰਗਤਿ ਜਗਤ ਮਝਾਰੀ। ਚਾਰਹੁੰ ਦਿਸ਼ ਮਹਿੰ ਬਡੀ ਤੁਮਾਰੀ। ਤਿਹਕੀ ਆਮਦਨੀ ਕਿਤ ਜਾਤ?।ਸੰਗ੍ਰਹਿ ਕਰੋ,ਕਿਨਹਿੰ ਤੁਮਖਾਤ[2]?॥੨੬ ॥ ਤਊ ਪਰਾਹੁਨਚਾਰੀ ਆਇ। ਤਿਸਕੋ ਤੋ ਦਿਹੁ ਨੀਕੇ ਖ੍ਵਾਇਕੈ ਮਮ ਸਮ ਸਭਿ ਕੋ ਸੰਗ ਕਰੋ।ਅਸੁ ਅਹਾਰ ਕੋ ਆਗੈ ਧਰੋ'॥੨੭॥ਸ਼੍ਰੀਗੁਰ ਅਮਰਦਾਸ ਕੀ ਤਨੀਯਾ।ਸੁਨਿਕਰਿ ਭਾਨੀ ਬਾਨੀ ਭਨੀਯਾ। 'ਸੁਨਹੁ ਭ੍ਰਾਤ!ਭੋਜਨ ਅਸ ਖਾਵਤਿ। ਕਹੂੰ ਸਮੈ ਇਹੁ ਭੀ ਨਹਿੰ ਪਾਵਤਿ ॥੨੮॥ ਸਦਨ ਪਿਤਾ ਕੇ ਪੂਜਾ ਆਇਜੋ ਇਕ ਦਿਨ ਮਹਿੰ ਲੀਜਹਿ ਖਾਇ। ਸੰਜਮ ਭੂਖਨ ਬਸਤ੍ਰਨ ਕੇਰਾ। ਜਿਉਂ ਤਬਿ ਹੋਤਿ ਸਰਬ ਤੈਂ ਹੇਰਾ ॥੨੯॥ ਤਊ ਦੇਗ ਮਹਿੰ ਘਾਟੇ ਨਾਂਹਿ। ਆਵਹਿ ਤਿਤੋ ਜਿਤਿਕ ਸਭਿ ਖਾਂਹਿ। ਬਚਨੋ ਰਹਤਿ ਸੋ ਪਸੁਨ ਖੁਵਾਵੈਂ। ਤਿਸ ਤੇ ਬਚਹਿ ਸੁ ਨਦੀ ਬਹਾਵੈਂ ॥੩੦॥ਪੁਨ ਸ਼੍ਰੀ ਅਰਜਨ ਕੇ ਪਿਤ ਹੋਏ। ਪੂਜਤਿ ਚਹੁੰ ਦਿਸ਼ ਤੇ ਸਭਿ ਕੋਏ। ਹੁਤੋ ਇਕੱਤ੍ਰ ਸਕਲ ਪਰਵਾਰੁ। ਚਲਨੋ

[1]ਭੈਣ ਲਗਦੇ ਹੋ। [2]ਤੁਸੀ ਜੋ ਨਹੀਂ ਖਾਂਦੇ ਹੋ ਕੀ ਜਮਾਂ ਕਰਦੇ ਹੋ ? *ਪਾ:—ਨਾਂਹਿ ਤ।

ਜਾਤ ਆਛੋ ਬਿਵਹਾਰੂ॥੩੧॥ ਤਿਨ ਪਾਛੇ ਇਹੁ ਭ੍ਰਾਤਾ ਤੀਨ। ਭਏ ਬਿਰੋਧੀ ਮਨ ਰਿਸਿ ਲੀਨ। ਸ਼੍ਰੀ ਅਰਜਨ ਕੋ ਲਘੁ ਇਹੁ ਜਾਨੈਂ। ਬਿਘਨ ਅਨੇਕ ਭਾਂਤਿ ਕੇ ਠਾਨੈਂ॥੩੨॥–ਸੋਢੀ ਕੁਲਮਹਿ ਗੁਰਤਾ ਰਾਖੀ–।ਨਹਿੰ ਜਾਨੈਂ ਇਮ ਧਨ ਅਭਿਲਾਖੀ।ਆਗਯਾ ਮਹਿ ਦੋਨੋ ਨਹਿ ਰਹੈਂ। ਪਿਤਾ ਜਾਨ ਉਚਿਤਾ ਕੋ ਚਹੈਂ[1]॥੩੩॥ਤਿਨ ਕੇ ਸਮ ਸ਼੍ਰੀਅਰਜਨ ਕਰਤਾ[2]। ਲੈ ਕਰਿ ਜਾਤ ਅਪਰ ਕੋ ਗੁਰਤਾ[3]।ਸੇਵਕ ਕੀ ਇਹੁ ਵਸਤੁ ਸਦੀਵ॥ ਕਰਿ ਦਾਵਾ ਕੋ ਗੁਰੂ ਨ ਥੀਵਾ। ॥੩੪॥ਯਾਂਤੇ ਸ਼੍ਰੀ ਅਰਜਨ ਹਿਤ ਸਾਜਾ[4]। ਰਾਖਿ ਲਈ ਸੋਢੀ ਕੁਲ ਲਾਜਾ। ਮੋਰ ਮਨੋਰਥ ਪੂਰਨ ਕੀਨਿ। ਮਮ ਪਿਤ ਬਚਨ ਸਾਚ ਕਰਿ ਦੀਨ ॥੩੫॥ ਯਾਂਤੇ ਧੰਨ ਧੰਨ ਲਘੁ ਸੁਤ ਕੋ। ਕਿਯੋ ਪ੍ਰਸੰਨ ਸੇਵ ਕਰਿ ਪਿਤ ਕੋ। ਜਾਨਿ ਨ ਦਈ ਕਹੂੰ ਗੁਰਿਆਈ। ਰਾਖੀ ਅਪਨੇ ਸਦਨ ਟਿਕਾਈ॥੩੬॥ਅਬਿ ਚਿਤ ਸ਼ਾਂਤਿ ਬੈਠਿ ਇਹ ਰਹੈਂ। ਉੱਦਮ ਕਰਹਿ ਨ, ਸੁਨਹਿ ਨ ਕਹੈਂ। ਸੋ ਮਮ ਸੁਤ ਦੋਨਹੁੰ ਬਹੁ ਫਿਰਿ ਕੈ।ਸੰਗਤਿ ਤੇ ਲੈਵਹਿੰ ਧਨ ਹਿਰ ਕੈ ॥੩੭॥ ਨਿਜ ਨਰ ਪਠਹਿੰ ਸੰਗਤਾਂ ਘੇਰਹਿੰ। ਕਰਹਿੰ ਜਤਨ ਜਥਿ ਆਵਤਿ ਹੇਰਹਿੰ।–ਬਡੇ ਪੁੱਤ੍ਰ ਹਮ, ਗੁਰ ਅਬਿ ਭਏ–। ਇਮ ਕਹਿ ਸਰਬ ਦਰਬ ਨਿਤਿ ਲਏ॥੩੮॥ ਪਹੁੰਚਨ ਦੇਤਿ ਨਹੀਂ ਢਿਗ ਅਰਜਨਾਲੇਤਿ ਵਹਿਰ ਤੇ ਹਿਤ ਕੈ ਤਰਜਨ[5]। ਸਦਨ ਰਹੈਂ ਬੈਠਨੋ ਹਰਿ ਭਜੈਂ। ਕੋ ਇਕ ਸਿਖ ਆਨ ਕਰਿ ਜਜੈ[6] ॥ ੩੯॥ ਕਨੋਂਹੁ ਦੇਤਿ ਨ ਦੋਨਹੁੰ ਭਾਈ। ਥਲ ਛਲ ਤੇ ਰੋਕਹਿੰ ਚਹੁੰ ਘਾਈ[7]। ਅਪਨੇ ਸਮ ਭੀ ਨਹਿ ਇਸ ਜਾਨਹਿੰ।ਨਹੀ ਬਾਂਟ ਧਨ ਦੇਂ ਹਿਤ ਖਾਨਹਿੰ[8]। ॥੪੦॥ਯਾਂਤੇ ਅਸਨ ਬਸਨਕੀ ਚਾਹੁ।ਰਹਤਿ ਸਦਾ ਹਮਰੇ ਘਰ ਮਾਂਹੁ।ਤੁਝ ਤੇ ਪਸਾਰੋ ਹਮਕੋ ਕੈਸਾ।ਬਹੁ ਦਿਨ ਤੇ ਚਲਿ ਆਯਹੁ ਭੈਸਾ॥੪੧॥ਘਰ ਮਹਿੰ ਹੋਇ ਤ ਬਨਹਿ ਅਹਾਰਾ। ਅਹੈ ਖਰਚ ਬਹੁ ਭਾਂਤਿ ਉਦਾਰਾ*।ਭ੍ਰਾਤਾ ਹਿਤੂ ਜਾਨ ਕਰਿ ਤੋਹੀ।ਬਾਤ ਸੁਨਾਇ ਕਹੀ ਜਿਮ ਹੋਹੀ[9]॥੪੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਭਾਈ ਗੁਰਦਾਸ ਆਵਨ' ਪ੍ਰਸੰਗ ਬਰਨਨੰ ਨਾਮ ਸਪਤ ਬਿੰਸਤੀ ਅੰਸੂ ॥ ੨੭ ॥

---

[1](ਦੁਨਯਾਵੀ ਪਿਤਾ ਵਾਂਙੂ) ਪਿਤਾ (ਗੁਰੂ ਨੂੰ) ਸਮਝਕੇ (ਅਪਣੀ) ਵਡਿਆਈ ਨੂੰ ਲੋਚਦੇ ਹਨ। [2](ਜੋਕਰ) ਸ਼੍ਰੀ ਅਰਜਨ ਜੀ ਕਰਦੇ। [3]ਤਾਂ ਕੋਈ ਹੋਰ ਗੁਰਿਆਈ ਲੈ ਜਾਂਦਾ। [4] ਸ਼੍ਰੀ ਅਰਜਨ ਜੀ ਨੇ ਸ਼੍ਰੀ ਗੁਰੂ ਰਾਮਦਾਸ ਜੀ ਨਾਲ ਪ੍ਰੇਮ ਕੀਤਾ। [5]ਹਿਤ ਨਾਲ, ਚਾਹੇ ਤਾੜਨਾ ਨਾਲ। [6]ਪੂਜਦਾ ਹੈ। [7]ਚਾਰੋਂ ਪਾਸਿਆਂ ਤੋਂ। [8]ਖਾਣ ਜੋਗਾ ਵੀ। *ਪਾ:–ਭਾਂਤਿਨਿ ਸਾਰਾ।

੨੯. [ਭਾਈ ਗੁਰਦਾਸ ਜੀ ਦੀ ਸੰਗਤ ਨੂੰ ਪ੍ਰੇਰਨਾ]।

ਦੋਹਰਾ ॥ ਭਾਨੀ ਭਗਨੀ ਤੇ ਸੁਨੀ ਸਰਬ ਬਾਰਤਾ ਜੋਇ। ਚਿਤ ਮਹਿ ਤਰ-ਕਤਿ[1] ਬਹੁਤਹੀ-ਅਤਿ ਅਜੋਗ ਇਹੁ ਹੋਇ॥੧॥ਚੌਪਈ॥ਸ਼ਾਂਤਿਰੂਪਸ਼੍ਰੀਅਰ-ਜਨ ਅਹੈਂ।ਕਾਹੂ ਸੰਗ ਨ ਕੈਸੇ ਕਹੈਂ। ਸੋ ਬਲ ਛਲ ਤੇ ਦਰਬ ਹਿਰਤਿ ਹੈਂ। ਗੁਰ ਬਨ ਸੰਗਤਿ ਅਪਨਿ ਕਰਤਿ ਹੈਂ॥੨॥ਜਬਿ ਗੁਰਤਾ ਕੋ ਕਾਰਜ ਹੋਇ। ਸਿੱਖਨ ਕੀ ਸਹਾਇਤਾ ਜੋਇ। ਪੂਰਬ ਤੋਂ ਇਸ ਲੋਕ ਮਝਾਰੀ। ਸੈਕਟ ਪਰਹਿ ਆਨ ਕਿਤ ਭਾਰੀ॥੩॥ਸੁਤ ਬਿਤ ਕੋ ਬਾਂਛਤਿ ਹੈ ਕੋਈ। ਤਬਿ ਇਨ ਤੇ ਬਨ ਸਕਹਿ ਨ ਸੋਈ।ਸਿੱਖਨ ਬਿਖੈ ਅਸ਼ਰਧਾ ਹੋਇ। ਪੂਜਨਿ ਤੇ ਹਟਿ ਹੈ ਸਭਿ ਕੋਇ ॥੪॥ ਇਮ ਗੁਰਤਾ ਸਿੱਖੀ ਮਹਿ ਘਾਟਾ। ਨਿਬਹਿ ਨ ਇਹੁ ਪ੍ਰਪੰਚ ਜੋ ਠਾਟਾ।ਗੁਰੂ ਗੁਪਤ ਰਹਿ,ਲਖਹਿ ਨ ਕੋਈ। ਬਿਨਾ ਮਿਲੇ ਤੇ ਕ੍ਯੋਂ ਸੁਧਿ ਹੋਈ--॥੫॥ ਏਵ ਬਿਚਾਰਤਿ ਚਿਤ ਗੁਰਦਾਸ। ਗਰ ਕੇ ਚੱਕ ਰਹਯੋ ਗੁਰ ਪਾਸ। ਦੋਨਹੁੰ ਭ੍ਰਾਤਨ ਕੀ ਖੁਟਿਆਈ। ਦੇਖਤਿ ਭਯੋ-ਕਰਤਿ ਅਧਿ-ਕਾਈ[2]॥੬॥ ਜਰੀ ਨ ਜਾਇ ਰਿਦੇ ਮਹਿ ਸੋਈ। ਦਰਬ ਹਿਰਹਿ ਸੰਗਤਿ ਤੋ ਦੋਈ--।ਸ਼੍ਰੀ ਅਰਜਨ ਸੋਂ ਇਕ ਦਿਨ ਕਹਯੋ। 'ਗੁਰਿਆਈ ਪਦ ਤੁਮ ਨੈ ਲਹਯੋ ॥੭॥ ਪੂਜਾ ਸੋ ਕਰਿਵਾਵਤਿ ਰਹੈਂ। ਨਿਬਹੈ ਕਿਮ ਤੁਮ, ਕਛੁ ਨਹਿੰ* ਕਹੈਂ।ਜਾਗਤਿ ਜੋਤਿ ਗੁਰੂ ਜਿਮ ਪਾਛੋ।ਤੁਮ ਭੀ ਬਿਦਤਹੁ ਤਿਨ ਸਮੁ ਆਛੋ। ੮॥ਛਪਨਿ ਉਚਿਤ ਇਹੁ ਪਦਵੀ ਨਾਂਹੀ। ਸਿੱਖੀ ਬਿਸਤਾਰਹੁ ਜਗ ਮਾਂਹੀ। ਅਜ਼ਮਤਿ ਕੇ ਬਲ ਲੇਹੁ ਅਕੋਰ।ਗੁਰ ਸੰਗਤਿ ਅਨਗਨ ਚਹੁੰ ਓਰ॥੯॥ਮੁਝ ਮਨ ਮਹਿ ਸੰਸਾ ਇਕ ਔਰ।ਰਹੈਂ ਭ੍ਰਾਤ ਤੈ ਇਮ ਇਸ ਠੌਰ। ਨਹੀਂ ਦਰਬ ਢਿਗ ਆਇ ਤੁਮਾਰੇ। ਦਾਰਿਦ ਬਰਤਹਿ ਸਦਨ ਮਝਾਰੇ ॥੧੦ ॥ ਸ਼੍ਰੀ ਗੁਰ ਰਾਮਦਾਸ ਭਗਵੰਤ। ਤੁਮਕੋ ਕਹਯੋ ਸਮੈਂ ਜਬਿ ਅੰਤ।--ਸ਼੍ਰੀ ਅੰਮ੍ਰਿਤਸਰ ਕਾਰ ਕਰਾਵਹੁ।ਖਨਿ ਕੈ ਪੌੜੀ† ਪੱਕ[3] ਬਨਾਵਹੁ--॥੧੧॥ਇਮ ਜੋ ਬ੍ਰਿੱਤਿ ਆਪਨੀ ਰਾਖੋ।ਤਾਲ ਬਨਾਵਨ ਕਿਮ ਅਭਿਲਾਖੋ?।ਦਰਬ ਹਜ਼ਾਰੋਂ ਲਾਗਹਿ ਜਹਾਂ। ਕੈਸੇ ਹੋਇ ਸਕਹਿ ਗੋ ਮਹਾਂ ॥ ੧੨ ॥ ਉੱਦਮ ਕਰਿ ਬਿਦਤਹੁ ਜਗ ਮਾਂਹੀ।ਜਿਸ ਤੇ ਸਮ ਭ੍ਰਾਤਾ ਹੁਇ ਨਾਂਹੀ?।ਸ਼੍ਰੀ ਅਰਜਨ ਸੁਨਿ ਬੋਲੇ ਬਾਨੀ। 'ਤ੍ਰਿਸ਼ਨਾ ਅਧਿਕ ਦੁਹਨ ਮਨ ਠਾਨੀ ॥ ੧੩ ॥ ਦੌਰਿ ਦੌਰਿ ਰੋਕਤਿ ਧਨ ਜਾਇ।ਕਿਮ ਸੰਤੋਖ ਤਿਨਹੁੰ ਕੇ ਆਇ। ਭਨਹਿ ਕੂਰ ਛਲ ਬਲ ਕੋ ਠਾਨੈਂ।

[1]ਵਿਚਾਰਦਾ ਹੈ। [ਸੰਸਃ, ਤਰ੍ਕ=ਦਲੀਲ]। [2]ਵਧੀਕੀ। [3]ਪੱਕੀਆਂ।

*ਪਾਃ--ਕਜੋਹੁੰ ਨ। †ਪਾਃ--ਪਵਰੀ।

ਨਿਸ ਬਾਸੁਰ ਦ੍ਵੈਸ਼ਨਿ ਲਪਟਾਨੈ ॥ ੧੪ ॥ ਗੁਰਤਾ ਕਛੁ ਧਨ ਹਿਤ ਨਹਿੰ ਲੀਨੀ[1]। ਤ੍ਰਿਸ਼ਨਾ ਕਰੀ ਚਹਿਯ ਮਨੁ ਹੀਨੀ। ਸਰਬ ਬਿਕਾਰਨ ਕੋਰਿ ਬਿਨਾਸ਼[2]।ਕਨੋਂ ਹਮ ਕਰਹਿੰ ਦਰਬ ਕੀ ਆਸ॥੧੫॥ਸਿੱਖਨਕੇ ਬਿਕਾਰ ਉਰ ਹਰਨੇ। ਹੁਇ ਬਿੱਪ੍ਰੀਤ ਜੁ ਹਮ ਸੋਂ ਧਰਨੇ[3]। ਭਾਲ ਆਦਿ ਜੋ ਕਾਰਜ ਸਾਰੇ। ਸ਼੍ਰੀ ਨਾਨਕ ਸੋ ਨਿਸੁ ਦਿਨੁ ਸਾਰੈ[4]॥੧੬॥ਜੇਤੂੰ ਚਹਤਿ ਕਰਨਿ ਉਪਕਾਰ।ਸਰ ਲਗਬੇ ਤੇ ਨਰਨ ਉਧਾਰ।ਤੌ ਉੱਦਮ ਕਰਿ ਹੁਇ ਸਵਧਾਨ। ਬਨਹਿੰ ਸਹਾਇਕ ਗੁਰੁ ਭਗਵਾਨ[5]॥ ੧੭ ॥ ਸੁਨਿ ਸਗਰੀ ਗੁਰੁਦਾਸ ਬਿਚਾਰੀ।–ਗਿਰਾ ਜਥਾਰਥ ਇਨਹੁੰ ਉਚਾਰੀ। ਤਿਨ ਕੇ ਸਮ ਕ੍ਰਿਤ ਇਨਹੁ ਨ ਬਨਹਿ[6]। ਸਿੱਖਨ ਕੇ ਬਿਕਾਰ ਗਨ ਹਨਹਿੰ॥੧੮॥ਤ੍ਰਿਸ਼ਨਕ ਜਿਮ[7]ਇਹੁ ਕੈਸੇਧਾਵਹਿੰ। ਸਿੱਖਨ ਕੋ ਗੁਰ ਹਿਤ ਬਨਿ ਆਵਹਿ[8]। ਯਾਂਤੇ ਮੈ ਉੱਦਮੁ ਅਬਿ ਧਰੌਂ।ਇਹ ਉਪਕਾਰ ਜਗਤ ਪਰ ਕਰੌਂ॥੧੯॥ ਸਭਿਹਿਨਿ ਕਹੁ ਉਪਦੇਸ਼ ਬਤਾਵੌਂ। ਨੀਕੀ ਰੀਤਿ ਗੁਰੂ ਬਿਦਤਾਵੌਂ–। ਚਿਤਵਤਿ ਇਮ ਚਿਤ ਮਹਿੰ ਗੁਰਦਾਸ। ਕਰਨੋ ਬਾਸ ਸ਼੍ਰੀ ਅਰਜਨੁ ਪਾਸ॥੨੦॥ਕੇਤਿਕ ਦਿਵਸ ਬਿਤੀਤੇ ਜਬੈ।ਪਿਖਤ ਲੋਭਿ ਦੋਨਹੁੰ ਧਨ ਸਬੈ[9]। ਇਕ ਦਿਨ ਸੁਨਨੋ ਸਿੱਖ ਤੇ ਕਾਨ। 'ਸੰਗਤਿ ਆਵਤਿ ਚਲੀ ਮਹਾਨ'॥੨੧॥ਰਿਦੈ ਬਿਚਾਰ ਕੀਨ ਇਮ ਸੋਈ।–ਬੈਠੇ ਬਨੈ ਨ ਆਵੈ ਕੋਈ। ਦ੍ਵੈ ਤੀਨਕ ਲੇ ਕਰਿ ਗੁਰ ਦਾਸ[10]। ਤ੍ਰੁਸ਼ਨ ਹੀ ਗਮਨਨੋ ਗੁਰਦਾਸ[10]॥੨੨॥ਰਾਮਦਾਸ ਚਕ ਤੇ ਚਲਿ ਗਯੋ।ਪੰਚ ਕੋਸ ਪਰ ਇਸਥਿਤ ਭਯੋ।ਤਹਾਂ ਚੌਤਰਾ ਕੀਨਿ ਬਨਾਇ। ਸੇਤ ਬਸਤ੍ਰ ਕੋ ਭਲੇ ਬਿਛਾਇ॥੨੩॥ ਪ੍ਰਭਨ ਥਾਨ ਬਨਾਯਹੁ ਐਸਾ।ਤਿਸ ਕੇ ਤੀਰ ਤਰੇ ਹੁਇ ਬੈਸਾ।ਮੋਰ ਪੰਖ ਕੋ ਮੁੱਠਾ ਧਰਨੋ ।ਗੁਰੁਤਾ ਚਿੰਨ੍ਹ ਅਪਰ ਕੁਛ ਕਰਨੋ॥੨੪॥ਇਤਨੋ ਮਹਿੰ ਸੰਗਤਿ ਗਨ ਆਈ। ਬੂਝਨ ਲਗੇ 'ਕਹਾਂ ਇਸਥਾਈਂ?'। ਸੁਨਿਕੈ ਤਿਨਿ ਤੇ ਤਬਿ ਗੁਰੁਦਾਸ।ਸਾਦਰ ਕਰੇ ਬਿਠਾਵਨਿ ਪਾਸ॥੨੫॥ 'ਸ਼੍ਰਿਸਰਾਮਹੁ ਸੰਗਤਿ ਇਸ ਥਾਈਂ'।ਜਬਿ ਇਕਠੀ ਹੋਈ ਸਮੁਦਾਈ। ਸਭਿ ਸੋਂ ਮਧੁਰ ਗਿਰਾ ਕੇ ਸਾਥ।

[1]ਅਸਾਂ ਨਹੀਂ ਲੀਤੀ। [2]ਨਾਸ਼ ਕਰਨਾ (ਚਾਹੀਏ)। [3]ਸਿੱਖਾਂ ਦੇ ਦਿਲੀ ਵਿਕਾਰ ਅਸਾਂ ਦੂਰ ਕਰਨੇ ਹਨ, ਜੇ ਅਸਾਂ ਓਹ ਧਾਰਨੇ ਹਨ ਤਾਂ ਪੁੱਠੀ ਗੱਲ ਹੋ ਗਈ। [4]ਸਵਾਰਨੇ ਹਨ । [5]ਭਾਵ ਪ੍ਰਿਥੀਏ ਆਦਿ ਢਾਂਡੂ ਕਰਨਾ ਇਨ੍ਹਾਂ ਨੂੰ ਨਹੀਂ ਬਣਦਾ। [6]ਤ੍ਰਿਸ਼ਨਾ ਵਾਲੇ ਢਾਂਗ। [7]ਸਿੱਖਾਂ ਨੂੰ ਗੁਰੂ ਨਾਲ ਪ੍ਰੇਮ (ਕਰਨਾ) ਬਣਦਾ ਹੈ।(ਅ) ਸਿੱਖਾਂ ਦਾ ਹਿਤ ਹੀ ਗੁਰੂ ਜੀ ਨੂੰ ਬਣਦਾ ਹੈ। [8]ਦੇਹਾਂ ਨੂੰ ਸਭਨਾਂ ਤੋਂ ਧਨ ਲੋਂਦਿਆਂ ਦੇਖਦਿਆਂ ਜਦ ਕਈ ਦਿਨ ਬੀਤੇ। [9]ਗੁਰੂ ਜੀ ਦੇ ਸੇਵਕ। [10]ਭਾਈ ਗੁਰਦਾਸ।

ਕਹਤਿ ਭਯੋ ਆਇਸੁ ਗਰੁ ਨਾਥ[1]॥੨੬॥'ਜੋ ਗੁਰੂ ਹੇਤਿ ਉਪਾਇਨ ਲਯਾਯੋ। ਉਰ ਸ਼ਰਧਾ ਧਰਿ ਦਰਸ਼ਨਿ ਆਯੋ। ਸੋ ਇਸ ਥਲ ਅਰਪਹੁ ਸਮੁਦਾਇ। ਪੁਨ ਗੁਰ ਢਿਗ ਚਲੀਐ ਹਰਖਾਇ॥ ੨੭॥ ਇਸ ਮਹਿੰ ਕਾਰਣ ਸੋ ਸੁਨ ਲੀਜਹਿ।ਪੁਨ ਮਨ ਬਾਂਛਤਿ ਪੂਰਨ ਕੀਜਹਿ।ਸ਼੍ਰੀਗੁਰ ਰਾਮਦਾਸ ਸੁਤ ਤੀਨ। ਗੁਰਤਾ ਗਾਦੀ ਲਯੁ ਅਸੀਨ[2]॥ ੨੮॥ ਸ਼ਾਂਤਿ ਰੂਪਿ ਸੋ ਬੈਠੇ ਰਹੈਂ। ਨਹਿੰ ਕਿਹ ਸੋਂ ਕੈਸੇ ਬਚ ਕਹੈਂ।ਬਡੇ ਕ੍ਰਾਂਤ ਦ੍ਵੈ ਬਲ ਛਲ ਕਰੈਂ। ਸੰਗਤਿ ਤੇ ਸਗਰੇ ਧਨ ਹਿਰੈਂ॥੨੯॥ਤਹਾਂ ਪਹੁੰਚਿ ਜੇ ਤਿਨ ਨਹਿੰ ਦੇਵਹੁ।ਗਾਰੀ ਬਕੈਂ ਸ੍ਰਾਪ ਕੋ ਲੇਵਹੁ। ਕੈ ਤੁਮ ਤੇ ਸੋ ਲੈ ਹੈਂ ਛੀਨ। ਕਰਹਿ ਰਾਰ ਲੋਭੀ ਦੁਖ ਭੀਨ॥੩੦॥ ਗੁਰ ਕੇ ਨਿਕਟ ਨ ਪਹੁੰਚਨ ਦੈ ਹੈਂ।ਘਾਤ ਅਨੇਕਨਿ ਬਾਤ ਬਨੈ ਹੈਂ।ਯਾ ਤੇ ਮੈਂ ਤੁਮ ਕੋ ਸ਼ੁਭ ਕਹੌਂ।ਪਰਉਪਕਾਰ ਹੇਤ ਮੈਂ ਚਹੌਂ'॥੩੧॥ਸੁਨਿ ਸੰਗਤਿ ਕੇ ਨਿਸ਼ਚੇ ਭਯੋ।—ਬਾਕ ਜਥਾਰਥ ਇਨ ਕਹਿ ਦਯੋ—। ਸਭਿਹਿਨਿ ਮਿਲਿਕੈ ਆਛੋ ਮਾਨਾ। ਦਯੋ ਦਰਬ ਜੇਤਿਕ ਜਿਨ ਆਨਾ॥੩੨॥ ਸਗਰੀ ਸੰਗਤਿ ਦਈ ਉਪਾਇਨ। ਪੁਨ ਦੇਖਨੋ ਚਹਿੰ ਸਤਿਗੁਰੁ ਪਾਇਨ। ਸਭਿ ਕੋ ਧੀਰਜ ਦੈ ਗੁਰਦਾਸ।ਦਰਬ ਬਟੋਰ ਲੀਨ ਨਿਜ ਪਾਸ॥੩੩॥ ਸਭਿ ਤੇ ਆਗੂ ਹੁਇ ਚਲਿ ਪਰਿਯੋ। ਸੰਗਤਿ ਸੰਗ ਲੀਨ ਹਿਤ ਧਰਿਯੋ।ਸਨੈ ਸਨੈ ਚਲਿ ਕੈ ਪੁਰਿ ਆਯੋ। ਸ਼੍ਰੀ ਅਰਜਨਿ ਢਿਗ ਦਰਸ਼ਨ ਪਾਯੋ॥੩੪॥ ਧਰਨੋ ਪੰਚਸੈ ਦਰਬ ਅਗਾਰੀ।'ਇਹੁ ਲੀਜਹਿ ਸਭਿ ਆਪਨਿ ਕਾਰੀ[3]'।ਸੰਗਤਿ ਹੇਰਿ ਪ੍ਰਿਥੀਮਲ ਦਾਸ। ਭੇਜੇ'ਘੇਰਿ ਆਨੀਅਹਿ ਪਾਸ॥੩੫॥ ਸਿਖ ਅਨਜਾਨ ਮੋਰ[4] ਸਭਿ ਲੀਜੋ।—ਗੁਰੁ ਸੁਤ ਬਡ ਕੋ ਚਲਿ ਦਰਸੀਜੈ—'।ਉਤ ਤੇ ਮਹਾਂਦੇਵ ਨੇ ਪਠੇ। 'ਮੁਝ ਢਿਗ ਆਨਹੁ ਕਰਿ ਏਕਠੇ'॥੩੬॥ਸੰਗਤਿ ਘੇਰਿ ਖਰੀ ਕਰਿ ਲੀਨਿ। ਨਹਿੰ ਆਗੇ ਕੋ ਚਲਨਿਨਿ* ਦੀਨ। ਦੁਹ ਦਿਸ਼ ਕੇ ਦਾਸਨਿ ਤੇ ਸੁਨਿਕੈ। ਗਨ ਸਿੱਖਨ ਸਮੁਝਾਏ ਭਨਿਕੈ॥ ੩੭॥ 'ਜਿਤਿਕ ਕਾਰ ਗੁਰ ਕੀ ਹਮ ਪਾਸ। ਲੈ ਸਭਿ ਗਯੋ ਅਬਹਿ ਗੁਰਦਾਸ। ਦਰਸ਼ਨ ਮਾਤ੍ਰ ਕਰਨ ਅਬਿ ਰਹਨੋ।ਸੋ ਹਮ ਕਰਹਿੰ ਗੁਰੂ ਜਿਮੁ ਲਹਨੋ'॥੩੮॥ਸੁਨਿ ਸੰਗਤਿ ਕੋ ਤਾੜਤਿ ਭਏ।'ਗੁਰੁ ਕੀ ਕਾਰ ਕੁਤੋ ਤਿਸ ਦਏ।ਗੁਰ ਗਾਦੀ ਪਰ ਪੁੱਤ੍ਰ ਬਡੇਰੋ। ਪੂਜ-

[1]ਗੁਰੂ ਰਾਮਦਾਸ ਜੀ ਦੀ ਆਗਜਾ (ਕਿ ਗੁਰੂ ਗਾਦੀ ਤੇ ਗੁਰੂ ਅਰਜਨ ਦੇਵ ਜੀ ਹਨ) ਇਹ ਅਰਥ ਅੰਕ ੨੮ ਤੋਂ ਸਪਸ਼ਟ ਹੋ ਜਾਂਦਾ ਹੈ। [2]ਛੋਟੇ ਇਸਥਿਤ ਹੋਏ ਹਨ। [3]ਅਪਨੀ ਭੇਟਾ। [4]ਮੋੜ।

*ਪਾ:—ਚਲਨੇ। ਚਲਨ ਸੁ।

ਨੀਯ ਸੋ ਸੰਗਤਿ ਕੇਰੋ॥੩੯॥ਨਹਿੰ ਪਰਹੈ ਗੁਰੁ ਕੇ ਪਰਵਾਨ। ਤਜਿ ਕਰਿ ਬਡੋ ਦਈ ਲਘੁਥਾਨ*।ਅਬਿ ਜੋ ਭਈ ਬੀਤ ਸੋ ਗਈ।ਨਹਿੰ ਆਗੇ ਕਰੀ ਅਹਿ ਮਤਿ ਨਈ ॥੪੦॥ ਪ੍ਰਿਥੀਚੰਦ ਕੇ ਘਰ ਚਲਿ ਆਈਏ।ਕਹਨੋ ਕਿਸੂ ਕੋ ਮਨ ਨਹਿੰ ਲਗਾਈਏ'।ਇੱਤਯਾਦਿਕ ਸਮੁਝਾਇ ਘਨੇਰੇ।ਅਪਨੀ ਉਸ-ਤਤਿ ਕਰਤਿ ਬਡੇਰੇ ॥੪੧॥ਛੂਛੇ[1] ਸਿੱਖਨ ਜਾਨਿ ਜਬਿ ਲਏ। ਘੇਰੋ ਕਰਨੋ ਛੋਰਿ ਸਭਿ ਦਏ। ਸ਼੍ਰੀ ਅਰਜਨ ਕੇ ਢਿਗ ਪੁਨ ਆਏ। ਕਰਿ ਦਰਸ਼ਨ ਮਨ ਆਨੰਦ ਪਾਏ ॥੪੨॥ਭਈ ਕਾਮਨਾ ਪੂਰਨ ਉਰ ਕੀ। ਮਹਿਮਾ ਜਾਨੀ ਸ਼੍ਰੀ ਸਤਿਗੁਰ ਕੀ। ਨਿਰਬਿਕਾਰ ਮਨ ਸ਼ਾਂਤਿ ਸਰੂਪ। ਦੀਪਤਿ ਮਸਤਕ ਜੋਤਿ ਅਨੂਪ ॥ ੪੩ ॥ ਬਦਨ ਅਦੀਨ[2] ਦੀਨ ਗਨ ਦਾਨੀ। ਸੁੰਦਰ ਮਧੁਰ ਸੁਧਾ ਸਮ ਬਾਨੀ। ਤ੍ਰਿਸ਼ਨਾ ਆਦਿ ਨ ਲੇਸ਼ ਕਲੇਸ਼ੂ। ਸ਼ੋਯ ਦੇਤਿ ਜਿਨ ਕੋ ਉਪ-ਦੇਸ਼ੂ ॥ ੪੪ ॥ ਨਿਸ਼ਚੈ ਕਰਨੋ--ਗੁਰੁ ਇਹੁ ਐਹੈਂ । ਲੋਭੀ ਅਪਰ ਦਰਬ ਕੋ ਚਹੈਂ । ਸਤਿਗੁਰ ਰਾਮਦਾਸ ਨਿਜ ਥਾਨ । ਇਹੀ ਬਿਠਾਏ ਕ੍ਰਿਪਾ ਨਿਧਾਨ ॥ ੪੫ ॥ ਭੋਲੇ ਸਿੱਖਨ ਸੋ ਬਿਰਮਾਵੈਂ[3]। ਧਨ ਹਿਤ ਲੈ ਲੈ ਨਿਜ ਘਰ ਜਾਵੈਂ । ਕੋਇ ਨ ਗੁਨ, ਕਿਮ ਕਰਿ ਹੈਂ ਸ਼ੋਯ। ਜਨੋਂ ਕਨੋ[4] ਸਿੱਖਨ ਤੇ ਧਨ ਲੋਯ ॥ ੪੬ ॥ ਇਨ ਮਹਿੰ ਤਿਨ ਸਮ ਨਹੀ ਬਿਕਾਰ। ਮੂਰਤਿ ਸ਼੍ਰੀ ਸਤਿਗੁਰੂ ਉਦਾਰ--ਜਥਾ ਜੋਗ ਸ਼੍ਰੀ ਅਰਜਨ ਤਬੈ। ਸਾਦਰ ਕੀਨ ਮਿਲੇ ਸਿਖ ਸਬੈ ॥੪੭॥ ਮੋਲ ਅੰਨ ਸਮੁਦਾਇ ਅਨਾਇ[5]। ਕਰਿ ਲੰਗਰ ਦੀਨਸਿ ਬਰਤਾਇ। ਕਰੀ ਸਕਲ ਗੁਰਤਾ ਕੀ ਰੀਤਿ । ਸਿਰੋਪਾਉ ਲੇ ਸਿਖ ਸਹਿ ਪ੍ਰੀਤ॥੪੮॥ਦਰਸ਼ਨ ਕਰਿ ਗਮਨੇ ਨਿਜ ਦੇਸ਼। ਕੀਰਤਿ ਕਰਤਿ ਸੁਨਾਇ ਅਸ਼ੇਸ਼[6]। ਸਿਖ ਸੰਗਤਿ ਜਹਿੰ ਕਹਿ ਮਿਲ ਜਾਇੰ। 'ਗੁਰ ਸ਼੍ਰੀ ਅਰਜਨ' ਕਹੈਂ ਸੁਨਾਇ ॥੪੯॥ ਕਿਤਿਕ ਦੇਸ਼ ਪੁਰਿ ਗ੍ਰਾਮਨਿ ਬ੍ਰਿੰਦ । ਬਿਦਤਿ ਭਏ ਇਮ ਗੁਰ ਜਸੁ ਚੰਦ । ਸਭਿ ਸੰਗਤਿ ਆਵਤਿ ਗੁਰ ਪਾਸ। ਹਾਥ ਜੋੜਿ ਠਾਨਤਿ ਅਰਦਾਸ ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸੰਗਤਿ ਕੋ ਗੁਰ ਨਿਸਚੈ ਕਰਨਿ' ਪ੍ਰਸੰਗ ਬਰਨਨੰ ਨਾਮ ਅਸ਼ਟਬਿੰਸਤੀ ਅੰਸੂ ॥ ੨੯ ॥

---

[1]ਸੱਖਣੇ । [2]ਮੁਖੜਾ ਉਦਾਰ । [3]ਓਹ ਭੁਲਾਉਂਦੇ ਹਨ । [4]ਮੰਗਵਾਕੇ। [5]ਬਹੁਤੀ(ਅ) ਸਾਰਿਆਂ ਨੂੰ।

*ਲਿਖਤ ਦੇ ਚਾਰ ਨੁਸਖਿਆਂ ਵਿਚ ਇਥੋਂ ਅੱਗੇ ਦੋ ਸਤਰਾਂ ਹੋਰ ਵਾਧੂ ਹਨ, ਜਿਨ੍ਹਾਂ ਦਾ ਪਾਠ ਇਹ ਹੈ:-'ਛਲਿ ਬਲਿ ਕਰ ਗੁਰਤਾ ਕੋ ਚਹਿ ਹੈ। ਸ਼੍ਰੀ ਗੁਰੁ ਅਰਜਨ ਕੋ ਲਘੁ ਕਹਿ ਹੈ।' ਤੇ ਇਸ ਅੰਸੂ ਦੀਆਂ ਅੰਤਲੀਆਂ ਦੋ ਤੁਕਾਂ ਉਨ੍ਹਾਂ ਹੀ ਨੁਸਖਿਆਂ ਵਿਚ ਨਹੀਂ ਦਲ ਤੇ ਇਉਂ ਚੌਪਈਆਂ ਦੇ ਚਾਰ ਚਾਰ ਚਰਣ ਪੂਰੇ ਕੀਤੇ ਹੋਏ ਹਨ ।

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਛੇਵੀਂ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਛੇਵੀਂ

ੴ ਸ਼੍ਰੀ ਵਾਹਿਗੁਰੂ ਜੀ ਕੀ ਫਤਹ ॥

[ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ—ਜਿਲਦ ੬]

ਕਵਿ ਚੂੜਾਮਣਿ ਭਾਈ ਸੰਤੋਖ ਸਿੰਘ ਜੀ

ਕ੍ਰਿਤ

ਸ਼੍ਰੀ
ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

[ਰਾਸ ਦੂਜੀ ਮੁੱਕੀ, ਤੀਜੀ ਸਾਰੀ ਤੇ ਚੌਥੀ ਜਾਰੀ]

ਮੰਗਲਾਂ ਦੀ ਭਾਵਾਰਥ ਪ੍ਰਕਾਸ਼ਨੀ ਟੀਕਾ

ਅਤੇ ਬੇਸ਼

ਪ੍ਰਯਾਵਾਂ ਤੇ ਉੱਧਾਰਾਂ ਸਮੇਤ ।

[ਸੰਪਾਦਿਤ :— ਕਰਤਾ 'ਕਲਗੀਧਰ ਚਮਤਕਾਰ']

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. VI (in Punjabi)

Kavi Churamani Bhai Santokh Singh
Editor : Bhai Vir Singh

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਛੇਵੀਂ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ
ਸੰਪਾਦਕ : ਭਾਈ ਵੀਰ ਸਿੰਘ

© ਭਾਸ਼ਾ ਵਿਭਾਗ, ਪੰਜਾਬ

ਪਹਿਲਾ ਐਡੀਸ਼ਨ : 1990

ਦੂਜਾ ਐਡੀਸ਼ਨ : 2011

ਕਾਪੀਆਂ : 1000

ਕੀਮਤ : 203.00

1120. ਹ. ਪੁ. 1575

ਪ੍ਰਕਾਸ਼ਕ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ
ਛਾਪਕ : ਚੰਡੀਗੜ੍ਹ ਪਬਲੀਸ਼ਿੰਗ ਹਾਊਸ, ਚੰਡੀਗੜ੍ਹ
ਰਾਹੀਂ : ਕੰਟਰੋਲਰ, ਛਪਾਈ ਤੇ ਸਟੇਸ਼ਨਰੀ ਵਿਭਾਗ, ਪੰਜਾਬ, ਚੰਡੀਗੜ੍ਹ

ਸੂਚੀ ਪੱਤ੍ਰ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ ਜਿਲਦ ੬

ਪ੍ਰਸੰਗ	ਅੰਸੂ	ਪੰਨਾ
ਰਾਸਿ ਦੂਸਰੀ—ਜਾਰੀ।		
ਪ੍ਰਥੀਆ, ਮਹਾਂਦੇਵ ਮੇਲ। ਮਿਹਰਵਾਨ ਜਨਮ।	੨੯	੧੭੬੧
ਭਾਈ ਕਲਿਆਣਾ ਮੰਡੀ ਪੁੱਜਾ।	੩੦	੧੭੬੪
ਰਾਜੇ ਨੂੰ ਨਾਲ ਲੈ ਅੰਮ੍ਰਿਤਸਰ ਆਯਾ।	੩੧	੧੭੬੮
ਸੁਪਨੇ ਵਿਚ ਰਾਜੇ ਦਾ ਚੰਡਾਲ ਜਨਮ।	੩੨	੧੭੭੨
ਸੁਪਨਾ ਪ੍ਰਤੱਖ ਵਿਚ।	੩੩	੧੭੭੫
ਸੰਤੋਖਸਰ ਵਿਚੋਂ ਜੋਗੀ।	੩੪	੧੭੭੯
ਜੋਗੀ ਪ੍ਰਤਿ ਉਪਦੇਸ਼. ਵੇਦਾਂਤ।	੩੫	੧੭੮੫
ਜੀਅਦਾਨ ਦੇ ਜੋਗਾ ਨੂੰ ਮੁਕਤ ਕੀਤਾ।	੩੬	੧੭੮੬
ਪਿੰਗਲੇ ਦਾ ਪ੍ਰਸੰਗ।	੩੭	੧੭੬੩
ਅੰਮ੍ਰਿਤਸਰ ਦੇ ਚਿੰਨ੍ਹ ਪ੍ਰਗਟੇ।	੩੮	੧੭੬੭
ਅੰਮ੍ਰਿਤਸਰ ਦੀ ਕਾਰ ਅਰੰਭ।	੩੯	੧੮੦੧
ਸ਼ੋਤ੍ਰਿਆਂ ਨੇ ਸਿੱਖਾਂ ਦੇ ਪ੍ਰਸੰਗ ਪੁੱਛੇ।	੪੦	੧੮੦੫
ਭਾਈ ਭਗਤੂ ਜੀ ਦੀ ਜਨਮ ਕਥਾ।	੪੧	੧੮੦੮
ਭਾਈ ਭਗਤੂ—ਜਾਰੀ।	੪੨	੧੮੧੧
ਭਾਈ ਮੰਦ ਅੰਸੂ ੪੩ ਪੰਨਾ ੧੮੧੫ ਤੇ	੪੪	੧੮੧੮
ਭਾਈ ਬਹੋੜਾ।	੪੫	੧੮੨੩
ਭਾਈ ਬਹਲੋ ਅੰਸੂ ੪੬ ਪੰਨਾ ੧੮੨੭ ਤੇ	੪੭	੧੮੩੦
'ਖੂੰਹ ਦਾ ਆਵਾ ਕੱਚਾ'। ਭਾਈ ਲੱਖੂ।	੪੮	੧੮੩੫
ਰੰਗਾ ਰਾਮ ਬਾਜਰਾ ਵੇਚਣ ਆਯਾ।	੪੯	੧੮੩੯
ਦਿਸ ਗੰਗਾ ਰਾਮ। ਮੂਲ ਦੈਦ।	੫੦	੧੮੬੨
ਮਸੰਦਾਂ ਦੀ ਖੁਟਿਆਈ।	੫੧	੧੮੪੫
ਗੁਰਿਹੁਰੂ ਦੀ ਸਰੋਵਰ ਵਿਚ ਸਹੈਤਾ।	੫੨	੧੮੪੯
ਹਰਿਮੰਦਰ ਉਸਾਰੀ, ਸੰਤੋਖਸਰ ਦੀ ਮਿੱਟੀ ਤਲੇ ਵਿਛਾਈ।	੫੩	੧੮੫੫
ਅੰਮ੍ਰਿਤਸਰ ਨਗਰ ਵਸਾਇਆ।	੫੪	੧੮੫੯
ਭਾਈ ਲਾਲ, ਲੰਗਾਹ, ਅਜਬ, ਅਜਾਇਬ, ਉਮਰਾ ਸ਼ਾਹ, ਪੈੜਾ, ਕੰਦੂ	੫੫	੧੮੬੨
ਸ੍ਰੀ ਅੰਮ੍ਰਿਤਸਰ ਮਹਾਤਮ। ਬਖਸ਼ਿਸ਼ਾਂ	੫੬	੧੮੬੫
ਗੁਰੂਨਾਨਕ ਦੇ ਸਿਖਪਰਖਣ ਦਾ ਪ੍ਰਸੰਗ।	੫੭	੧੮੭੦

ਪ੍ਰਸੰਗ	ਅੰਸੂ	ਪੰਨਾ
ਰਾਸਿ ਤੀਸਰੀ।		
ਮੰਗਲ। ਗੁਰੂ ਘਰ ਦੇਖ ਕਰਮੇ ਦੁਖੀ।	੧	੧੮੭੭
ਮਾਤਾ ਗੰਗਾ ਸਪੁੱਤ੍ਰ ਯਾਦਨਾ।	੨	੧੮੮੦
ਬਾਬਾ ਬੁੱਢਾ ਜੀ ਨੇ ਵਰ ਦਿਤਾ।	੩	੧੮੮੫
ਸ੍ਰੀ ਹਰਿਗੋਵਿੰਦ ਅਵਤਾਰ।	੪	੧੮੦੧
ਬਾਬਾ ਬੁੱਢਾ ਦਰਸ਼ਨ ਕਰਨ ਆਏ।	੫	੧੮੦੮
ਪ੍ਰਿਥੀਏ ਦੀ ਸਲਾਹ। ਦਾਈ ਲੱਭਣੀ	੬	੧੮੧੪
ਦਾਈ ਦੀ ਮੌਤ।	੭	੧੮੧੯
ਦਾਈ ਦੀ ਰੂਹ ਦੀ ਕਥਾ।	੮	੧੮੨੩
ਸਰਪ ਉਧਾਰਿਆ।	੯	੧੮੨੭
ਦੇਵਤੇ ਚਰਨ ਪਰਸਨ ਆਏ।	੧੦	੧੮੩੨
ਵਡਾਲੀਓਂ ਅੰਮ੍ਰਿਤਸਰ।	੧੧	੧੮੩੭
ਸੀਤਲਾ ਨਿਕਲੀ।	੧੨	੧੮੪੨
ਝੂਠੀ ਗੋਂਦ। ਸੀਤਲਾ ਮੁੜੀ।	੧੩	੧੮੪੬
ਸੀਤਲਾ ਪੂਜਨ।	੧੪	੧੮੫੦
ਬ੍ਰਾਹਮਣ ਵਲੋਂ 'ਦਹੀਂ' ਵਿਚ ਸ਼ਹਿਰ।	੧੫	੧੮੫੭
'ਦਹੀਂ' ਖਾ ਕੇ ਕੁੱਤਾ ਮੋਇਆ।	੧੬	੧੮੬੨
ਦਿਜ ਡੋਂ ਸ਼ਹਿਰ ਦਾ ਕਾਰਣ ਪੁਛਿਆ	੧੭	੧੮੬੬
ਪ੍ਰਥੀਏ ਦਾ ਝਗੜਨਾ।	੧੮	੧੮੭੧
ਪ੍ਰਿਥੀਏ ਨੂੰ ਸਮਝਾਉਣਾ।	੧੯	੧੮੭੭
ਮਹਾਂਦੇਵ ਤੇ ਪ੍ਰਿਥੀਆ।	੨੦	੧੮੮੨
ਮਹਾਂਦੇਵ ਤੇ ਗੁਰੂ ਜੀ।	੨੧	੧੮੮੮
ਪ੍ਰਿਥੀਆ ਸੁਲਹੀ ਮੇਲ। ਹੋਹਰਿ।	੨੨	੧੮੯੨
ਪ੍ਰਿਥੀਏ ਹੋਹਰਿ ਤਾਲ ਲਵਾਯਾ।	੨੩	੧੮੯੮
ਡਾ: ਗੁਰਦਾਸ ਤੇ ਪ੍ਰਿਥੀਆ।	੨੪	੨੦੦੨
ਭਾਈ ਗੁਰਦਾਸ ਜੀ ਵਾਪਸ ਆਏ।	੨੫	੨੦੦੬
ਜਹਾਂਗੀਰ ਤੇ ਪ੍ਰਿਥੀਆ।	੨੬	੨੦੧੧
'ਕੌਠਾ' ਪਿੰਡ ਦਿੱਤਾ।	੨੭	੨੦੧੫
ਪਖੰਡੀ ਬ੍ਰਾਹਮਣ।	੨੮	੨੦੨੦
ਬ੍ਰਾਹਮਣ ਸਿੱਖ ਹੋਯਾ, ਨਿੱਤ ਕ੍ਰਮ ਸਿਖਯਾ	੨੯	੨੦੨੬
ਸ੍ਰੀ ਹਰਿ ਗੋਵਿੰਦ ਰਾਮ ਖੇਦ।	੩੦	੨੦੩੦

ਪ੍ਰਸੰਗ	ਅੰਸੂ	ਪੰਨਾ
ਸ੍ਰੀ ਹਰਿ ਗੋਬਿੰਦ ਜੀ ਪੜ੍ਹਨੇ ਬੈਠੇ।	੩੧	੨੦੩੪
ਵੈਦ ਪਾਠੀ ਪੰਡਤ। ਪ੍ਰਾਣ ਸੰਗਲੀ।	੩੨	੨੦੩੯
ਭਾਈ ਗੁਰਦਾਸ, ਬਾਬਾ ਬੁੱਢਾ ਜੀ ਪੋਥੀਆਂ ਲੈਣ ਗਏ।	੩੩	੨੦੪੪
ਗੁਰੂ ਜੀ ਆਪ ਪੋਥੀਆਂ ਲੈਣ ਗਏ।	੩੪	੨੦੪੯
ਪੋਥੀਆਂ ਲਈਆਂ, ਬਾਬਾ ਮੋਹਨ ਜੀ।	੩੫	੨੦੫੪
ਬਾਬਾ ਮੋਹਰੀ ਜੀ ਮਿਲੇ।	੩੬	੨੦੫੯
ਖਤ੍ਰੀ ਸਾਹਿਬ ਦਾਤੂ ਜੀ ਮਿਲੇ।	੩੭	੨੦੬੩
ਦਾਤੂ ਜੀ ਦਾ ਦਰਦ ਹਟਾਇਆ।	੩੮	੨੦੬੮
ਆਵੈ ਚਿਰਾਂਤ ਥਾ ਪਸੰਦ ਕੀਤੀ।	੩੯	੨੦੭੩
ਸ੍ਰੀ ਰਾਮਸਰ।	੪੦	੨੦੭੮
ਬੀੜ ਦੀ ਲਿਖਾਈ ਸ਼ੁਰੂ।	੪੧	੨੦੮੩
ਭਗਤ ਬਾਣੀ ਚੜ੍ਹਾਈ।	੪੨	੨੦੯੮
ਸੁਖਮਨੀ। ਸੱਤਾ ਬਲਵੰਡ।	੪੩	੨੦੯੫
ਸੱਤਾ ਬਲਵੰਡ, ਭਾਈ ਲੱਧਾ।	੪੪	੨੦੯੯
ਸੱਤਾ ਬਲਵੰਡ ਬਖਸ਼ੇ।	੪੫	੨੧੦੪
ਕਾਨ੍ਹਾਂ, ਪੀਲੋ, ਭਗਤ।	੪੬	੨੧੦੯
ਸਲੋਕ ਸਹੰਸਕ੍ਰਿਤੀ।	੪੭	੨੧੧੫
ਭੱਟ ਸਵੱਯੇ, ਰਾਗ ਮਾਲਾ।	੪੮	੨੧੨੧
ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ।	੪੯	੨੧੩੪
ਸ੍ਰੀ ਗੁਰੂ ਗ੍ਰੰਥ ਮਹਿਮਾ।	੫੦	੨੧੪੦
ਭਾ: ਤਿਲੋਕਾ ਭਾ: ਕਟਾਰੂ।	੫੧	੨੧੪੫
ਭਾ: ਪੂਰਮਿਆ, ਚੂਹੜ, ਤੇ ਪੈੜਾ, ਦੁਰਗਾ ਬਾਲਾ, ਕਿਸ਼ਨਾ, ਸਮੁੰਦਾ, ਬੁੱਲਾ, ਭੁੱਲਾ, ਭਗੀਰਥ।	੫੨	੨੧੪੯
ਲਾਲੂ, ਬਾਲੂ, ਹਰਦਾਸ, ਧੀਰ, ਨਿਹਾਲੂ, ਤਲਸੀਆ, ਬੂਲਾ, ਚੰਡੀਆਡੇਰਾ, ਮਦੂ, ਲੋਖੂ, ਟਲਾ, ਬਾਡ, ਮੁਕੰਦਾ, ਕਿਦਾਰਾ ਗੰਗੂ, ਨਾਊ, ਰਾਮਾਂ, ਧਰਮਾ, ਉੱਦਾ, ਫਿਰਣਾ ਆਦਿ।	੫੩	੨੧੫੭
ਮੂਲਾ ਸੂਜਾ, ਚੇਬੜਿ, ਰਾਮਦਾਸ, ਬਾਲਾ ਸਾਈਂਦਾਸ, ਬਿਸ਼ਨੂੰ।	੫੪	੨੧੬੭
ਨਾਊ, ਭੋਲੂ, ਜੱਟੂ, ਮੂਲਾ, ਚਤ੍ਰਦਾਸ, ਛਿੱਜਾ, ਗੋਪੀ, ਤੁਲਸੀਆਂ, ਭਾਈਅੜਾ, ਗੋਵਿੰਦ ਘੋਈ ਆਦਿ।	੫੫	੨੧੭੧
ਕਪੂਰ ਦੇਉ ਤੇ ਸੰਮਣ ਸਿੰਘ।	੫੬	੨੧੭੫
ਮੋਹਣ, ਆਲਮ ਚੰਦ, ਜੋਧਾ, ਜੱਲੇ, ਜੋਧ, ਢੇਸੀ।	੫੭	੨੧੮੧
ਧੁੰਟੇ ਜੋਧਾ ਜਾਮ, ਸੰਞ ਪਿਰਾਣਾ, ਹਮਬਾ ਸੱਜਾ, ਬਾਲਾ।	੫੭	੨੧੮੫
ਸੋਠਾ, ਉਕਬੰਦਾ, ਸਭਾਗਾ, ਪੈੜਾ, ਸੋਠਾ, ਗੁਰਦਿੱਤਾ।	੫੨	੨੧੮੯
ਰਾਮਾ, ਹੇਮੂ, ਸੱਦੂ, ਭਾਇਆ ਸੰਹਾਰੀ	੫੩	੨੧੯੪
ਕਲਿਆਣ, ਭਾਨੂ, ਲੱਧਾ, ਭੀਰਥਾ, ਮੂਲਾ, ਮੁਕੰਦਾ, ਨਿਹਾਲੂ, ਮਾਧੋ।	੫੪	੨੧੯੯
ਰੂਪ ਚੰਦ, ਭੀਖਾ, ਪਰਤਾਪੁ, ਨੰਦਾ, ਸ੍ਵਾਮੀ ਦਾਸ, ਗੋਪੀ, ਨੱਥਾ, ਭਾਊ।	੫੫	੨੨੦੩
ਭਾਪਾ ਹਰਖੰਸ, ਮੁਰਾਰੀ, ਨਾਨੋ, ਲਟਕਣ ਬਿੰਦਰਾਉ, ਕਲਜਾਨਾ।	੫੬	੨੨੦੭
ਜੈਤਾ, ਨੰਦਾ, ਪਿਰਾਗਾ, ਤਿਲੋਕਾ, ਡੈਤਾ, ਸਾਈਂ ਦਾਸ। ਤਰਨਤਾਰਨ।	੫੭	੨੨੧੨
ਤਰਨ ਤਾਰਨ ਰਚਿਆ।	੫੮	੨੨੧੭
ਭਾਈ ਗੁਰਮੁਖ ਤੇ ਭਿਖਾਰੀ।	੫੯	੨੨੨੧

ਰਾਸਿ ਚੌਥੀ।

ਪ੍ਰਸੰਗ	ਅੰਸੂ	ਪੰਨਾ
ਮੰਗਲ। ਕਥਾ ਅਗਲੀ।	੧	੨੨੨੫
ਚੰਦੂ ਨੇ ਲਾਗੀ ਭੇਜੇ।	੨	੨੨੩੩
ਸਗਾਈ; ਦਿੱਲੀ ਸੰਗਤ ਦੀ ਅਰਦਾਸ।	੩	੨੨੩੭
ਸਗਾਈ ਦੀ ਤਿਆਰੀ।	੪	੨੨੪੧
ਅਰਦਾਸ ਪੁੱਜੀ, ਸਗਾਈ ਮੋੜੀ।	੫	੨੨੪੬
ਦੋ ਸਗਾਈਆਂ ਹੋਈਆਂ।	੬	੨੨੫੦
ਵਿਵਾਹ ਦੀ ਤਿਆਰੀ।	੭	੨੨੫੩
ਚੰਦੂ ਨੇ ਵੈਰ ਵਧਾਇਆ।	੮	੨੨੫੭
ਵਿਆਹ ਦੀ ਤਿਆਰੀ, ਮੋਲ ਆਯਾ।	੯	੨੨੬੧
ਬਰਾਤ ਦੀ ਚੜ੍ਹਾਈ।	੧੦	੨੨ ੬
ਬਰਾਤ ਦਾ ਢੁਕਾਉ।	੧੧	੨੨੬੯
ਬਰਾਤ। ਅੰਸੂ ੧੨ ਪੰਨਾ ੨੩੭੩ ਤੇ	੧੩	੨੨੭੭
ਬਰਾਤ ਵਾਪਸ ਆਈ।	੧੪	੨੨੮੦
ਮੋਲ ਦੀ ਵਿਦੇਗੀ।	੧੫	੨੨੮੫
ਪ੍ਰਿਥੀਏ ਨੇ ਸੁਲਹੀ ਸੱਦਿਆ।	੧੬	੨੨੮੯
ਸੁਲਹੀ ਚੜ੍ਹਕੇ ਆਇਆ।	੧੭	੨੨੯੩
ਸੁਲਹੀ ਸੜ ਮੋਇਆ।	੧੮	੨੨੯੬

੨੯. [ਪ੍ਰਿਥੀਆ, ਮਹਾਂਦੇਵ, ਸ਼੍ਰੀ ਗੁਰ ਅਰਜਨਦੇਵ ਜੀ ਦਾ ਮੇਲ। ਮਿਹਰਵਾਨ ਜਨਮ]।

ਦੋਹਰਾ:ਇਮ ਆਨਨੋ ਧਨ ਕੋ ਜਥੈ ਕਰਿ ਉੱਦਮੁ ਗੁਰਦਾਸ। ਅਸਨ ਬਸਨ ਸਭਿ ਖਰਚ ਜੁਤਿ ਭਯੋ ਅਨੰਦ ਪ੍ਰਕਾਸ਼॥੧॥ ਚੌਪਈ॥ ਬਹੁਰੋ ਦੇਗ ਚਲਨ ਨਿਤ ਲਾਗੀ।ਸਿਖ ਢਿਗ ਰਹਿਨ ਲਗੇ ਅਨੁਰਾਗੀ। ਤਿਸ ਹੀ ਬਿਧਿ ਭਾਈ ਗੁਰਦਾਸ। ਰਹਤਿ ਭਯੋ ਸ਼੍ਰੀ ਅਰਜਨ ਪਾਸ॥੨॥ਜਥਿ ਸੰਗਤਿ ਕਿਤਹੂੰ ਤੇ ਆਵਹਿ। ਕਿਸਹੂੰ ਸਿਖ ਤੇ ਇਹ ਸੁਨਿ ਪਾਵਹਿ। ਜਾਇ ਵਹਿਰ ਸਮਝਾਵਨੁ ਕਰੈ। 'ਗੁਰ ਅਰਜਨ' ਇਹੁ ਨਿਸ਼ਚੈ ਧਰੈਂ॥੩॥ ਲੇਵਹਿ ਦਰਬ ਸਰਬ ਹੀ ਬਾਹਰ। ਕਹਿ ਕਹਿ ਕਰਹਿ ਗੁਰੂ ਕਉ ਜ਼ਾਹਰ। ਲੈ ਲੈ ਆਇਂ ਅਰਪਨਾ ਕਰਿਹੀ। ਸਰਬ ਰੀਤਿ ਕੇ ਬਜੋਂਤ ਸਵਰਹੀ[1]॥੪॥ ਜਹਿ ਕਹਿ ਕੀ ਸੰਗਤਿ ਸਮੁਝਾਈ।ਸਗਰੀ ਸ਼੍ਰੀ ਅਰਜਨ ਢਿਗੁ ਆਈ। ਆਵਨ ਲਗੀ ਸਕਲ ਗੁਰ ਕਾਰ। ਲਗਨ ਲਗਜੋ ਸਤਿਗੁਰ ਦਰਬਾਰ॥ ੫॥ ਦੋਨਹੁੰ ਭ੍ਰਾਤਾ ਹ੍ਵੈ ਕਰਿ ਹੀਨੁ*।ਪਛੁਤਾਵਹਿ 'ਸਿਖ ਦਰਬ ਨ ਦੀਨ'।ਗਾਰੀ ਸ੍ਰਾਪ ਦੇਤਿ ਗੁਰਦਾਸ। 'ਗੁਰ ਮਾਰਜੋ ਇਹੁ ਹੋਇ ਬਿਨਾਸ਼॥ ੬॥ ਸ਼੍ਰੀ ਅਰਜਨ ਕੋ ਮਾਤੁਲ ਜੈਸੇ। ਹਮਰੋ ਭੀ ਇਹੁ ਲਾਗਹਿ ਤੈਸੇ। ਜੋ ਕਰਿ ਗੁਰ ਕੋ ਸਿੱਖ ਕਹਾਵੈ। ਸੇਵਕ ਹ੍ਵੈ ਕਰਿ ਸੇਵ ਕਮਾਵੈ॥੭॥ਹਮ ਤੀਨਹੁੰ ਸਤਿਗੁਰ ਕੇ ਨੰਦਾਦੋਨਹੁੰ ਤੇ ਮੈ ਅਹੋਂ ਬਿਲੰਦਾਜੇਕਰਿ ਬਡੋ ਨ ਜਾਨਹਿ ਮੋਹੀ।ਸਭਿ ਸੋਂ ਸਮੁ ਬਰਤਹਿ ਸ਼ੁਭ ਹੋਹੀ॥੮॥ਗੁਰ ਕਾ ਮਾਰਜੋ ਹਮ ਤੇ ਛੀਨਾਲਘੁ ਭ੍ਰਾਤਾ ਕੋ ਸਭਿ ਦੇ ਦੀਨ'। ਗਾਰੀ ਦੇਹਿ ਸੁਨਾਵਹਿ ਕਾਨ।'ਕਹਾਂ ਮੰਦ ਇਹੁ ਪਸਰਜੋ ਆਨ'॥੯॥ਸੁਨਿਕੈ ਕੋਪੁ ਸਹਤ[2] ਗੁਰਦਾਸ। ਹਾਥ ਜੋਰਿ ਕਹਿ ਤਿਨ ਕੇ ਪਾਸ। 'ਜੇ ਅਜੋਗ ਮੈਂ ਕਰਮ ਕਮਾਵੋਂ। ਤੁਮਰੇ ਕਹੇ ਕਸ਼ਟ ਕੋ ਪਾਵੋਂ॥੧੦॥ਪੁਨ ਅਪਨੇ ਹਿਤ ਲੋਭ ਜਿ ਕਰੋਂ। ਤੌ ਭੀ ਮੈਂ ਬਿਪਦਾ ਮੇਂ ਪਰੋਂ। ਜਥਾ ਜੋਗ ਜੇ ਕਰਿ ਮੈਂ ਕੀਨਾਤੌ ਤੁਮਰੋ ਕਹਿਬੋ ਸਭਿਹੀਨ[3]॥੧੧॥ਜਿਸਕੀ ਵਸਤੁ ਜਿਤਿਸੁ ਕੋ ਦੇਇਕਰਹਿ ਹਟਾਵਨ ਅਪਰ ਜੁ ਲੇਯ[4]। ਤੌ ਅਤੋਟ ਤਿਸ ਕੋ ਹੁਇ ਪੁੰਨ। ਰਹੈਂ ਸਦਾ ਸਤਿਗੁਰੂ ਪ੍ਰਸੰਨ॥੧੨॥ ਤੁਮਰੋ ਕਹਨੋ ਨਿਫਲ ਸਭਿ ਹੋਇ। ਮੋਹਿ ਬਿਖੈ ਅਵਗੁਨ ਨਹਿਂ ਕੋਇ'। ਇਕ ਦਿਨ ਇਸ ਬਿਧਿ ਦੁਹਨ ਸੁਨਾਯੋ। ਪੁਨਹਿ ਨਹੀਂ ਤਿਨ ਸਾਥ ਅਲਾਯੋ॥੧੩॥ ਚਹੁੰ ਦਿਸ਼ ਤੇ ਗੁਰ ਕਾਰ ਸੁ ਰੋਕੀ। ਦੁਹੂੰ

[1]ਸਰਬ ਰੀਤੀ ਦੇ ਵਿਉਂਤ ਸੰਵਾਰਦਾ ਹੈ। [2]ਪ੍ਰਿਥੀਏ ਦੀ ਗੁੱਸੇ ਵਾਲੀ ਗੱਲ ਸੁਣਕੇ। [3]ਝੂਠਾ ਜਾਵੇਗਾ। [4]ਹੋਰ ਕਿਸੇ ਨੂੰ ਲੈਣ ਤੋਂ ਹਟਾਵੇ। *ਪਾ:–ਦੀਨ।

ਬਿਸੂਰਤਿ ਏਵ ਬਿਲੋਕੀ।–ਭੇ ਧਨੁ ਹੀਨ ਆਮਦਨ ਬਿਨਾ। ਨਹਿੰ ਪਾਵਤਿ ਕਰਿ ਜਤਨੈ ਘਨਾ॥੧੪॥ ਸੰਗਤਿ ਭੇਤ ਜਾਨ ਸਭਿ ਗਈ।ਨਹੀਂ ਉਪਾਇਨ ਕਰੋਂ ਹੂੰ ਦਈ।ਸ਼੍ਰੀ ਅਰਜਨ ਕੇ ਪਾਇਨ[1] ਪੂਜਹਿੰ।ਕਹਿ ਬਹੁ ਰਹੈ ਨ ਜਾਨਹਿ ਦੂਜਹਿੰ[2]–॥੧੫॥ ਭਏ ਨਿਫਲ ਜਦ ਕਰੈ ਉਪਾਇ। ਧਨ ਬਿਨ ਸੋਚਤਿ ਹੈਂ ਪਛੁਤਾਇ। ਪੁਨਹ ਜਤਨ ਮਨ ਔਰ ਬਿਚਾਰਾ।–ਇਸ ਥਲ ਚਲਹਿ ਨਹੀਂ ਹਮ ਚਾਰਾ॥੧੬॥ਜਾਇ ਵਿਲਾਇਤ ਕੋ ਬਿਨੁ ਕਹੈਂ[3]।ਤਹਿੰ ਕੀ ਸੰਗਤਿ ਜੋਤਿਕ ਅਹੈ। ਸਭਿ ਅਪਨਾਇ ਲੇਹਿੰ ਧਨਕਾਰ[4]। ਸੰਮਤ ਬਿਖੈ ਪਿਖਹਿੰ ਇਕ ਬਾਰ[5] ॥੧੭॥ ਅਹੈਂ ਦੂਰ ਸੋ ਭੇਤ ਨ ਜਾਨਹਿੰ। ਗੁਰ ਸੁਤ ਲਖਿ ਹਮ ਕੋ ਗੁਰ ਮਾਨਹਿੰ–।ਇਮ ਬਿਚਾਰ ਕਰਿ ਕੀਨਸਿ ਤਯਾਰੀ। ਨਹਿੰ ਪੁਰਿ ਮਹਿੰ ਕਿਸ ਪਾਸ ਬਿਥਾਰੀ॥੧੮॥ਮੌਨ ਕਰੇ ਬਾਹਰ ਚਢਿ ਚਾਲੇ। ਹੋਯਹੁ ਧਨ ਕੋ ਲੋਭ ਬਿਸਾਲੇ। ਕਿਤਿਕ ਦਿਵਸ ਮਹਿੰ ਲਖਿ ਗੁਰਦਾਸ।–ਗਏ ਵਲਾਇਤ ਸੰਗਤਿ ਪਾਸ–॥੧੯॥ ਲਿਖੇ ਹੁਕਮੁ ਨਾਮੇ ਇਨ ਸਾਰੇ। ਦਾਸ ਦੂਰ ਗਾਮੀ ਸੁ ਹਕਾਰੇ[6]। ਪਠੇ ਵਲਾਇਤ ਸੰਗਤਿ ਪਾਸ। ਪਾਛੇ ਆਪ ਚਢਨੋ ਗੁਰਦਾਸ ॥ ੨੦॥[7]ਗੁਰ ਕੀ ਕਾਰ ਨ ਦੇਵਹਿ ਕੋਈ। ਗੁਰਤਾ ਤੇ ਖਾਰਜ ਹੈਂ ਦੋਈ। ਜੋ ਸਤਿਗੁਰ ਕੋ ਸਿੱਖ ਕਹਾਵੈ।ਸ਼੍ਰੀ ਅਰਜਨ ਕੇ ਨਿਕਟ ਪੁਚਾਵੈ[8]॥੨੧॥ਕੁਛਕ ਕਾਰ ਦੇਇਨ ਉਗਰਾਹੀ। ਦਰਬ ਬਟੋਰਤਿ ਹੈਂ ਨਿਜ ਪਾਹੀ। ਤਬਿ ਲੌ ਗਏ ਹੁਕਮ ਪਰਵਾਨੇ।ਪਠਿ ਸੰਗਤਿ ਨੋ ਸਭਿ ਪਹਿਚਾਨੇ॥੨੨॥ਇਕ ਬਿਰਾਟਿਕਾ[9] ਕਿਨਹੁੰ ਨ ਦੀਨਿ। ਭਏ ਸਭਿਨਿ ਤੇ ਆਸ਼ਾ ਹੀਨਿ। ਬਹੁਰ ਜਾਇ ਭਾਈ ਗੁਰਦਾਸ। ਗੁਰ ਕੀ ਕਾਰ ਲਈ ਸਭਿਪਾਸਿ॥੨੩॥ਅਰੁ ਸੰਗਤਿ ਕੋ ਲੈ ਕਰਿ ਸਾਥ। ਆਨਿ ਪਹੁਚਨੋ ਢਿਗ ਗੁਰ ਨਾਥ। ਪ੍ਰਿਥੀਆ ਮਹਾਂਦੇਵ ਭੀ ਆਏ। ਅਨਿਕ ਬਾਤ ਕਹਿ ਰਾਰ ਉਠਾਏ ॥੨੪॥ ਝਗਰਾ ਕਰਨੋ ਮਿਲੇ ਦੁਇ ਭ੍ਰਾਤ। [10]ਹਮ ਗੁਜ਼ਰਾਨ ਹੇਤ ਕਿਤ ਜਾਤ[10]? । ਗੁਰ ਕੋ ਮਾਰਨੋ ਇਹੁ ਗੁਰਦਾਸ। ਲੇਨਿ ਨ ਦੇਤਿ ਕਿਤਹੁੰ ਧਨ ਪਾਸ[11] ॥ ੨੫ ॥ ਬਿਖੈ ਆਗਰੇ ਨਿਕਸਤਿ ਪ੍ਰਾਨ[12]।ਇਹੁ ਨਹੀ ਚਹੀਏ ਗੁਰ ਅਸਥਾਨ ॥ ਤਬਿ ਹਮ ਧਨ ਕੇ ਸਦ ਹੀ

---

[1]ਚਰਨ। [2](ਪ੍ਰਿਥੀਆ ਕਹਿੰਦਾ ਹੈ ਕਿ ਸਾਡੇ ਦਾਸ) ਕਹਿ ਰਹੇ (ਪਰ ਸੰਗਤ) ਨਹੀਂ ਜਾਣਦੀ ਦੂਸਰੇ ਨੂੰ। [3]ਦਰ ਦੇਸ਼ਾਂ ਨੂੰ ਚਪ ਚਾਪ। [4]ਮਛਨਾਂ ਨੂੰ ਆਪਣਾ ਬਣਾ ਕੇ ਧਨ ਦੀ ਭੇਟਾ ਲਈਏ। [5]ਸਾਲ ਵਿਚ ਇਕ ਵਾਰ ਵੇਖ (ਮਿਲ) ਆਇਆ ਕਰੀਏ। [6]ਦੂਸਰੇ ਦੇਸ਼ਾਂ ਦੇ ਵਾਸੀ ਬੁਲਾਏ। [7]ਕੋਝੀ। [8]ਕਿਤੇ ਭੀ ਜਾਈਏ। [9]ਕਿਸੇ ਪਾਸੋਂ। [10]ਇਹ ਆਗਰੇ ਵਿਚ ਹੀ ਮਰ ਜਾਂਦਾ।

ਪਾਵਤਿ।ਲੇਤਿਦੇਤਿ ਖਰਚਤਿ ਨਿਤਿ ਖਾਵਤਿ॥੨੬॥ਕਮੋਂ ਕਰਿਹਮ ਕਰਿਹੈਂ ਗੁਜ਼ਰਾਨ। ਤੁਮਹੀ ਕੋ ਧਨ ਦੇਤਿ ਜਹਾਨ। ਹਮ ਭੀ ਪੁੱਤ੍ਰ ਪਿਤਾ ਕੇ ਅਹੈਂ। ਤਿਮ ਤੁਮ ਕਰਹੁ ਗੁਜਾਰੋ ਲਹੈਂ[1]॥੨੭॥ ਨਾਤੁਰ ਭਲੀ ਬਾਤ ਇਹੁ ਨਾਂਹੀ। ਜਾਇ ਪੁਕਾਰੁ ਛਿਤਪਤਿ ਪਾਹੀਂ[2]। ਸ਼੍ਰੀ ਅਰਜਨ ਢਿਗ ਨਰ ਬਹੁ ਆਏ। ਕਹਯੋ ਦੁਹਨਿ ਕੋ ਸਕਲ ਸੁਨਾਏ॥੨੮॥ ਤਬਿ ਗੁਰਦਾਸ ਆਦਿ ਹੈਂ ਜੇਈ। 'ਕਛੁ ਇਨ ਦਿਹੁ' ਸਮਝਾਵਹਿ ਤੇਈ। ਦੁਇ ਦਿਸ਼ ਮਹਿ ਫਿਰ ਕਰਿ ਬਹੁ ਬਾਰ। ਚਾਹਤਿ ਭਏ ਮਿਟਾਵਨ ਰਾਰ॥੨੯॥ ਕਛੁਕ ਦੁਕਾਨਨ ਕੋ ਤਹਿੰ ਡਾਰਾ[3]।ਅਰੁ ਜਗਾਤ ਜੋ ਆਇ ਬਜਾਰਾ[4]।ਸੋ ਸਭਿ ਪ੍ਰਿਥੀਏ ਕੋ ਤਬਿ ਦੀਨਾ। ਚੌਕ ਪਾਸੀਆਂ* ਕੋ ਜਹਿੰ ਚੀਨ॥੩੦॥ ਮਹਾਂਦੇਵ ਕੋ ਸੋ ਥਲ ਦਯੋ। ਧਨ ਜਗਾਤ[5] ਕੋ ਤਿਸ ਨੇ ਲਯੋ। ਇਮ ਦੋਨਹੁ ਕੋ ਹਿਤ ਗੁਜ਼ਰਾਨ। ਲੈ ਕਰਿ ਕਰਹਿਂ ਨਿਬਾਹਨ ਖਾਨ॥੩੧॥ ਪੂਜਾ ਸੰਗਤਿ ਕੀ ਸਭਿ ਜੋਇ। ਸ਼੍ਰੀ ਸਤਿ-ਗੁਰ ਅਰਜਨ ਕੀ ਸੋਇ। ਚਲਨ ਲਗਯੋ ਐਸੇ ਬਿਵਹਾਰ। ਤੀਨਹੁੰ ਕ੍ਰਾਤ ਮੈਲ ਕੋ ਧਾਰਿ॥੩੨॥ ਰਾਮਦਾਸ ਪੁਰਿ ਬਾਸ ਕਰੈਤੇ। ਦੁਰਯੋ ਸ਼ਰੀਕਾ ਕਰਿ ਬਰਤੈਤੇ[6]। ਸ਼੍ਰੀਗੁਰ ਅਰਜਨ ਸਰਲ ਸਧੀਰ। ਸਮਚਿਤ[7] ਬਿਨਾ ਬਿਕਾਰ ਸਰੀਰ॥ ੩੩ ॥ ਪ੍ਰਿਥੀਆ ਕੁਟਿਲਪਨੋਂ[8] ਨਿਤ ਕਰੈ। ਤਊ ਨ ਕੁਛ ਕੈਸੇ ਉਰ ਧਰੈਂ[9]। ਸਭਿ ਸੋਂ ਬਰਤਤਿ ਹੈਂ ਮਨ ਨੀਕੇ। ਨਹਿੰ ਜਾਨਹਿ ਕੁਛ ਧਰਨ ਸ਼ਰੀਕੈ[10]॥੩੪॥ਕੇਤਿਕ ਸਮਾ ਬਿਤੀਤਯੋ ਜਬੈ।ਪ੍ਰਿਥੀਏ ਕੇ ਸੁਤ ਉਪ-ਜਯੋ ਤਬੈ।ਮਿਹਰਵਾਨ ਤਿਹ ਨਾਮ ਬਖਾਨਾ। ਭਈ ਬਧਾਈ ਅਨੰਦ ਮਹਾਂਨਾ ॥੩੫॥ਕਿਤਿਕ ਮਾਸ ਕੋ ਪਿਖਿ ਸੁਖ ਪਾਵਹਿ। ਸ਼੍ਰੀ ਗੁਰ ਅਰਜੁਨ ਢਿਗ ਲੈ ਆਵਹਿ। ਕਹਹਿਂ ਪ੍ਰੇਮ ਇਵ ਲੇਵਹਿ ਗੋਦ । ਅਧਿਕ ਦੁਲਾਰਹਿਂ ਵਧਹਿ ਪ੍ਰਮੋਦ[11]॥੩੬॥ਸਰਲ ਸੁਭਾਉ ਜਾਨਿ ਕਰਿ ਆਛੇ।ਸਭਿਕੋ ਭਲੋ ਹੋਨਿ ਉਰ ਬਾਂਛੇ। ਅਧਿਕ ਸਨੇਹ ਸਨੈ ਸਿਸ ਸਾਥਾ। ਆਨਹਿ ਨਿਤਿ ਪ੍ਰਤਿ ਢਿਗ ਗੁਰ ਨਾਥਾ॥੩੭॥ਸੰਮਤ ਬੀਤਨੋ ਵਧਨੋ ਸਰੀਰ। ਖੇਲਹਿ ਆਨਿ ਗੁਰੂ ਕੇ ਤੀਰ।

---

[1]ਉਸਤਰ੍ਹਾਂ ਕਰੋ ਜਿਵੇਂ (ਅਸੀਂ ਵੀ) ਗੁਜ਼ਾਰਾ ਲਈਏ। [2]ਬਾਦਸ਼ਾਹ ਪਾਸ। [3]ਕਿਰਾਇਆ। [4]ਬਜ਼ਾਰ ਦਾ ਮਸੂਲ। [5](ਪਰ ਦੋਵੇਂ) ਲੁਕ ਕੇ ਸ਼ਰੀਕਾ ਭਾਵ ਦਾ ਵਰਤਾਉ ਵਰਤ ਲੈਂਦੇ ਹਨ। [6]ਸ਼ਾਂਤ ਚਿਤ । [7]ਖੁਟਿਆਈ । [8]ਭਾਵ ਸ਼੍ਰੀ ਗੁਰੂ ਅਰਜਨ ਜੀ ਦਿਲ ਤੇ ਕੁਛ ਨਹੀਂ ਲਿਆਉਂਦੇ । [9]ਸ਼ਰੀਕਾ ਕਰਨਾ । [10]ਅਨੰਦ ।

*ਇਹ ਬਾਜ਼ਾਰ ਹੁਣ ਤਕ ਸ਼੍ਰੀ ਅੰਮ੍ਰਿਤਸਰ ਵਿਚ ਇਸੇ ਨਾਮ ਤੇ ਹੈ।

ਨਿਤ ਸਨੇਹ ਕਰਿ ਬਹੁਤ ਦੁਲਾਰਹਿੰ। ਗਹੈਂ ਭੁਜਾ ਨਿਜ ਅੰਕ[1] ਬਿਠਾਰਹਿੰ ॥੩੯॥ਨਿਜ ਢਿਗ ਤੇ ਭੂਖਨ ਘਰਿਵਾਏ।ਸੁੰਦਰ ਕੰਚਨ ਕੇ ਪਹਿਰਾਏ।ਤਥਾ ਬਸਤ੍ਰ ਆਛੇ ਪਹਿਰਾਏ। ਗੋਟਾ ਊਪਰ ਤਿਨਹੁੰ ਲਗਾਏ ॥੩੯॥ ਜਿਮ ਨਿਜ ਸੁਤ ਕੋ ਜਾਨਹਿੰ ਤੈਸੇ। ਪ੍ਰਿਥੀਆ ਕਰਹਿ ਬਿਲੋਕਨ ਐਸੇ। ਨਿਜ ਤ੍ਰਿਯ ਸਾਥ ਬਖਾਨਹਿ ਕਥੈ।'ਹਮ ਹੀ ਮਾਲਿਕ ਵਸਤ੍ਰ ਸਥੈ ॥੪੦॥ ਸ਼੍ਰੀ ਅਰਜਨ ਕੇ ਹੁਇ ਸੁਤ ਨਾਂਹੀ। ਲਖਿਯਤਿ ਗੁਰਤਾ ਹੈ ਹਮ ਪਾਹੀ। ਹਮਰੇ ਸੁਤ ਕੋ ਲਾਡ ਲਡਾਵਹਿੰ।ਬਸਨ ਬਿਭੂਖਨ ਸਭਿ ਪਹਿਰਾਵਹਿੰ॥੪੧॥ਇਨ ਕੋ ਦੇਹਿ ਅੰਤ ਜਬਿ ਹੋਇ। ਹਮ ਕੋ ਹੀ ਪੂਜਹਿ ਸਭਿ ਕੋਇ। ਗੁਰਤਾ ਗਈ ਬਹੁਰ ਕਰ ਪਾਵੈਂ।ਬੀਸ ਹਮਾਰੋ ਜਗ ਬਿਰਧਾਵੈਂ' ॥੪੨॥ਧਰਹਿ ਕੁਟਿਲਤਾ ਇਸਤੇ ਆਦਿ। ਨਿਜ ਨੰਦਨ ਤੇ ਹੁਇ ਅਹਿਲਾਦਿ। ਪ੍ਰਭੁ ਕੀ ਗਤਿ ਕੋ ਜਾਨਤਿ ਨਾਂਹੀ। ਰਚਹਿ ਅਪਰ ਅਪਰੈ ਬਨ ਜਾਹੀ ॥੪੩॥ ਇਤਿ ਸ੍ਰੀ ਭੂਪ ਪ੍ਰਤਾਪ ਸੂਰਜ ਗ੍ਰੰਥੇ ਦਤਿਯ ਰਾਸੇ 'ਮਿਹਰਬਾਨ ਸ਼ਠਮ' ਪ੍ਰਸੰਗ ਬਰਨਨੰ ਨਾਮ ਏਕ ਊਨ ਤ੍ਰਿੰਸਤੀ ਅੰਸੂ ॥ ੨੯ ॥

੩੦. [ਭਾਈ ਕਲਿਆਣਾ ਮੰਡੀ ਦੇ ਰਾਜੇ ਪਾਸ ਪੁੱਜਾ]।

ਦੋਹਰਾ॥ ਰਾਮਦਾਸ ਗੁਰ ਪਿਤਾ ਕੋ ਸਿਮਰਤਿ ਬਾਕ ਹਮੇਸ਼।–ਸ਼੍ਰੀ ਅੰਮ੍ਰਿਤ-ਸਰ ਬਨਹਿ ਜਿਮ ਹੋਹਿ ਜਿ ਦਰਬ ਵਿਸ਼ੇਸ਼–॥ ੧ ॥ ਚੌਪਈ ॥ ਇਕ ਦਿਨ ਬੈਠੇ ਸਭਾ ਮਝਾਰੀ।ਸਭਿਨਿ ਸੁਨਾਵਤਿ ਗਿਰਾ ਉਚਾਰੀ।'ਸਰਬ ਸਿੱਖ ਹੁਇੰ[2] ਪਰ ਉਪਕਾਰੀ। ਇਸ ਸਮ ਅਪਰ ਨ ਪੁੰਨ ਉਦਾਰੀ ॥ ੨॥ ਜੋ ਉਪਕਾਰ ਕਰਤਿਨਿਤ ਰਹੈਂ।ਤਿਨਹੁੰ ਨਿਰੰਤਰਆਨੰਦਲਹੈਂ। ਅਨਿਕ ਰੀਤਿ ਕੇਪਰ ਉਪਕਾਰ।ਪੁੰਨੀ ਕਰਤੇ ਜਗਤਿ ਮਝਾਰ॥੩॥ ਸਭਿ ਤੇ ਉੱਤਮ ਕੂਪ ਲਗਾਵਨਿ। ਪ੍ਰਾਨੀ ਅਨਿਕ ਕਰਹਿੰ ਸੁਖ ਪਾਵਨਿ। ਇਸ ਤੇ ਉੱਤਮ ਸਿਰਜਨ ਭਾਲ।ਨਰ ਪਸੁ ਪੰਛੀ ਸੁਖ ਲਹਿੰ ਜਾਲ॥੪॥ਇਸਤੇ ਉੱਤਮ ਤੀਰਥ ਹੋਤ। ਚਹੁੰ ਦਿਸ਼ ਤੇ ਸੁਪਾਨ ਕਰਿ ਦੇਤਿ। ਕਰਹਿੰ ਸ਼ਨਾਨ ਦਾਨ ਤਹਿੰ ਆਇ। ਤਿਸ ਕੋ ਫਲ ਬਡ ਆਨੰਦ ਪਾਇ ॥੫॥ਤੀਰਥ ਮਹਿੰ ਤੀਰਥ ਗੁਰ ਕੇਰਾ। ਮਹਾਂ ਮਹਾਤਮ ਸਭਿਨਿ ਉਚੇਰਾ। ਗੁਰੁਨਿ ਬਿਖੈ ਸ਼੍ਰੀ ਨਾਨਕ ਗੁਰੂ। ਬਚਨ ਸਿੰਘ ਅੱਗਜਾਨਹਿ ਰੁਰੂ[3] ॥੬॥ਤਿਨ ਗਾਦੀ ਪਰ ਪਿਤਾ ਹਮਾਰੇ।ਸੁਨਹੁ ਬਾਕ ਤਿਨ ਜਥਾ ਉਚਾਰੇ। ਚਿਰੰਕਾਲ ਕੋ ਤੀਰਥ ਏਹੀ। ਸ਼੍ਰੀਪਤਿ ਆਨਿ ਬਾਸਕੋ

[1] ਗੋਦ। [2] ਹੋਣ। [3] ਹਰਨ [ਸੰਸਃ ਰੁਰੁਃ=ਕਾਲਾ ਹਰਨ] ਜਿਨ੍ਹਾਂ ਦੇ ਬਚਨ ਸ਼ੇਰ ਹਨ ਅਗਜਾਨ ਰੂਪੀ ਹਰਨ ਨੂੰ (ਮਾਰਨ ਵਾਸਤੇ)।

ਲੋਹੀ* ॥੭॥ ਸਰਥ ਦੇਵਤਾ ਕੋ ਹੁਇ ਥਾਸ। ਜਹਿੰ ਸਤਿਸੰਗਤਿ ਕਰਹਿ ਬਿਲਾਸ।ਮਹਾਂ ਮਹਾਤਮ ਇਸ ਥਲਕੋਰਾ।ਅਪਰ ਨ ਜਿਸਕੇ ਸਮ ਕਿਤ ਹੋਰਾ।

*ਸ਼੍ਰੀ ਪਤਿ=ਮਾਯਾ ਦਾ ਪਤੀ ਪਰਮੇਸ਼ੁਰ, ਕੁਦਰਤ ਦਾ ਕਾਦਿਰ ਵਾਹਿਗੁਰੂ। ਇਸਦਾ ਅਰਥ ਵਿਸ਼ਨੂੰ ਨਹੀਂ ਕਿਉਂਕਿ ਅੱਗੇ ਚੱਲਕੇ ਇਸੇ ਰਾਸ ਦੇ ਅੰਸੂ ੫੨ ਅੰਕ ੭ ਵਿਚ ਸ਼੍ਰੀ ਪਤੀ ਜੀ ਨੂੰ ਏਕੰਕਾਰ ਦੱਸਿਆ ਹੈ। ਵਿਸ਼ਨੂੰ ਤ੍ਰਿਧਾ ਮੂਰਤੀ ਵਿਚੋਂ ਹੈ, ਏਕੰਕਾਰ ਤ੍ਰੈਆਂ ਤੋਂ ਉਪਰ ਹੈ। ੧. ਇਹ 'ਹਰਿਮੰਦਰ' ਨਾ ਵਿਸ਼ਨੂੰ ਦੇ ਵਾਸਤੇ ਰਚਿਆ ਤੇ ਨਾ ਤੀਰਥਾਂ ਵਾਂਗੂੰ ਤੀਰਥ ਮਾਤ੍ਰ ਰਚਿਆ। ਪ੍ਰੰਤੂ ਆਪ ਹਰੀ (ਨਿਰੰਕਾਰ ਤੇ ਏਕੰਕਾਰ) ਜੀ ਦੇ ਅਖੰਡ ਕੀਰਤਨ ਦਾ ਮੰਦਰ ਰਚਿਆ, ਜਿਥੇ ਗੁਰੂ ਨਾਨਕ ਜੀ ਦੇ ਸ਼ਬਦ ਸੋਹਲੇ ਦੀ ਵਾਰਤਾ ਵਰਤੀ ਤੇ ਗੁਰੂ ਅੰਗਦ ਦੇਵ ਜੀ ਨਾਲ ਆਉਂਦੇ ਰਹੇ। ਜਿਸ ਥਾਥਤ ਗੁਰੂ ਅਮਰ ਦਾਸ ਜੀ ਨੇ 'ਅੰਮ੍ਰਿਤਸਰੁ ਸਿਫਤੀ ਦਾ ਘਰੁ' ਆਖਿਆ, ਉਨ੍ਹਾਂ ਦੇ ਸਰੀਰ ਵਿਚ ਹੁੰਦਿਆਂ ਦੋਹੇ ਗੁਰਾਂ ਆਰੰਭ ਕਰ ਦਿੱਤਾ, ਤੇ ਫੇਰ ਪੰਜਵੇ ਸਤਿਗੁਰਾਂ ਸਿਰੇ ਚਾੜ੍ਹਿਆ। ਗੁਰੂ ਅਰਜਨ ਦੇਵ ਜੀ ਆਪ ਫੁਰਮਾਉਂਦੇ ਹਨ:—'ਹਰਿ ਜਪੋ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮੁ ॥' ੨. ਇਹ ਮੰਦਰ ਵਾਹਿਗੁਰੂ ਦੇ ਹੁਕਮ ਵਿਚ ਸਾਜਿਆ ਗਿਆ ਸੀ। ਯਥਾ:—'ਬਧੋਹੁ ਪੁਰਖਿ ਬਿਧਾਤੈ ਤੰਤੁ ਸੋਹਿਆ ॥' ੩. ਇਸ ਦੀ ਸੇਵਾ ਵੇਲੇ ਵਾਹਿਗੁਰੂ ਵਿਚ ਵਰਤਦਾ ਸੀ। ਯਥਾ:—'ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮ ਕਰਾਵਣਿ ਆਇਆ ਰਾਮ' ॥ ੪. ਇਸ ਵਿਚ ਵਾਹਿਗੁਰੂ ਜੀ ਦਾ ਤੇ ਸ਼ਬਦ, ਨਾਮ, ਕੀਰਤਨ ਦਾ ਨਿਵਾਸ ਹੈ:—'ਗਿਆਨ ਧਿਆਨ ਪੂਰਨ ਪਰਮੇਸਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥' ਅਸਲ ਵਿਚ ਜਾਪਦਾ ਹੈ ਕਿ ਗੁਰੂ ਨਾਨਕ ਦੇਵ ਜੀ ਪਹਿਲਾਂ ਸੁਲਤਾਨ ਪੁਰੋਂ ਟੁਰਕੇ ਇੱਥੇ ਟਿਕੇ ਤੇ ਤਪ ਕੀਤਾ, ਫੇਰ ਕਰਤਾਰ ਪੁਰੋਂ ਆਕੇ ਇਸ ਥਨ ਦੀ ਸੁਹਾਵਣੀ ਛਾਵੇਂ ਤੇ ਜਲ ਦੇ ਕਿਨਾਰੇ ਸ੍ਰੀ ਲਹਿਣਾ ਜੀ ਸਣੇਂ ਕਦੇ ਕਦੇ ਟਿਕਿਆ ਕਰਦੇ ਸਨ। ਇਥੋਂ ਦੇ ਛੰਭ ਨੂੰ ਉੱਤੋਂ ਰੋਹੀ ਆਕੇ ਭਰਦੀ ਹੁੰਦੀ ਸੀ ਜੋ ਹੁਣ ਹੋਲ ਤੇ ਨਹਿਰ ਕਰਕੇ ਤੇ ਸ਼ਹਿਰ ਥਨ ਜਾਣ ਕਰਕੇ ਸਰੋਵਰ ਵਿਚ ਅੱਪੜਦੀ ਨਹੀਂ। ਗੁਰੂ ਅੰਗਦ ਦੇਵ ਜੀ ਇਸ ਗੁਰ ਨਾਨਕ ਸ਼ਬਦ ਸੋਹਿਲੇ ਨਾਲ ਪਵਿੱਤ੍ਰ ਹੋਏ ਅਸਥਾਨ ਦਾ ਨਾਮ ਤੇ ਮਹਿਮਾਂ ਗੁਰੂ ਅਮਰ ਦਾਸ ਜੀ ਪਾਸ ਕਰਦੇ ਹੈਸਨ ਤਾਂ ਹੀ ਉਨ੍ਹਾਂ ਨੇ ਇਸਦੀ ਮਹਿਮਾਂ ਵਿਚ ਵਾਕ ਕਿਹਾ ਹੈ। ਉਨ੍ਹਾਂ ਦੀ ਆਗਾਜਾ ਗੁਰੂ ਰਾਮਦਾਸ ਜੀ ਨੂੰ ਸਪਸ਼ਟ ਹੀ ਹੈ। ਤਵਾਰੀਖ ਖਾਲਸਾ ਪੰਨਾ ੬੪੪ ਤੇ ਲਿਖਿਆ ਹੈ ਕਿ ਸੰਮਤ ੧੫੫੯ ਬਿ: ਨੂੰ ਗੁਰੂ ਨਾਨਕ ਜੀ ਅੰਮ੍ਰਿਤਸਰ ਵਾਲੇ ਟਿਕਾਣੇ ਦੇ ਵਾਰ ਠਹਿਰੇ ਸੇ ਤੇ ਫਰ ਦੇ ਗਏ ਸੇ। ਮਹਿਮਾ ਪ੍ਰਕਾਸ਼ ਵਿਚ ਲਿਖਿਆ ਹੈ ਕਿ ਗੁਰੂ ਅਮਰਦਾਸ ਜੀ ਨੇ ਆਪ ਅੰਮ੍ਰਿਤਸਰ ਦਾ ਤਾਲ ਪੁਟਵਾਕੇ ਜਲ ਪੂਰਤ ਕੀਤਾ ਸੀ। ਤਵਾਰੀਖ ਖਾ: ਲਿਖਦੀ ਹੈ ਕਿ ੧੬੨੭ ਹਾੜ ਦੀ ਪੰਜ ਨੂੰ ਗੁਰੂ ਅਮਰ ਦਾਸ ਜੀ ਨੇ ਪੁਰੀ ਦੀ ਨੀਂਹ ਰਖਵਾਕੇ ਘਰ ਬਣਵਾਏ ਤੇ ਨਾਮ ਰਾਮਦਾਸ ਪੁਰਾ ਰੱਖਿਆ। ਚੌਥੀ ਪੰਜਵੀਂ ਪਾਤਸ਼ਾਹੀ ਦੇ ਪ੍ਰਸੰਗ ਉੱਤੇ ਆ ਚੁਕੇ ਹਨ। ਹਰ ਤਰ੍ਹਾਂ ਇਹੀ ਗੱਲ ਸਿੱਧ ਹੁੰਦੀ ਹੈ ਕਿ ਅੰਮ੍ਰਿਤਸਰ ਆਦਿ ਸਤਿਗੁਰਾਂ ਤੋਂ ਅਰੰਭ ਹੋਇਆ ਅਤੇ ਪੰਜਵੇਂ ਸਤਿਗੁਰਾਂ ਵੇਲੇ ਪੂਰਨ ਸਮਾਪਤ ਹੋਇਆ। ਵਿਸ਼ੇਸ਼ ਲਈ ਦੇਖੋ 'ਅੰਸੂ ਗੁਰ ਚਮਤਕਾਰ'।

੮॥ਰਚਨੋ ਚਹੈਂ ਤੀਰਥ ਅਬਿ ਸੋਈ॥ਸਰੈ ਕਾਰ ਜੋ ਧਨ ਗਨ ਹੋਈ॥ਸੋ ਧਨ ਭੂਪਨਿ ਕੇ ਹੁਇ ਪਾਸ। ਯਾਂਤੇ ਸੁਨਹੁ ਸਿੱਖ ਤੁਮ ਰਾਸ॥੯॥ਨ੍ਰਿਪ ਹਿੰਦੂ ਹੈਂ ਪਰਬਤ ਬਾਸੀ॥ ਅਪਰ ਨਹੀਂ ਕੋ ਹਮਰੇ ਪਾਸੀ। ਔਸੋ ਸਿੱਖਨ ਹੋਹਿ ਤੁਮ ਮਾਂਹੀ॥ਗਮਨੈ ਕਿਤ ਅਚਲੇਸੁਰ ਪਾਹੀ[1]॥੧੦॥ਤਹਿੰ ਤੇ ਦਰਬ ਜਾਇ ਕਰਿ ਲਯਾਵੈ*॥ਪੁਨ ਗੁਰੁ ਬਚ ਤੇਸਰ ਬਨਿਵਾਵੈ[2]॥ਸੁਨਿਸਿੱਖਨ ਕਰ ਜੋਰਉਚਾਰਾ॥ 'ਗੁਰਸਿੱਖੀ ਮਗ ਤਿਨਹੁੰ ਨ ਧਾਰਾ ॥੧੧॥ ਕੈਸੇ ਦੇਹਿੰ ਦਰਬ ਕੋ ਸੋਈ ?। ਅਜ਼ਮਤਿ ਜਿਨਹੁੰ ਨ ਦੇਖੀ ਕੋਈ॥ ਹੋਹਿ ਨੰਮ੍ਰਿ ਕਿਮ ਪੂਜਾ ਕਰੈਂ॥ ਜਾਵਤ[3] ਗੁਰੁ ਜਸ ਰਿਦੇ ਨ ਧਰੈਂ॥੧੨॥ਪਾਹਨ ਕੀ ਪੂਜਾ ਮਹਿੰ ਲਾਗੇ॥ਕਹੇ ਦਿਜਨ[4] ਕੇ ਤਿਹ ਅਨੁਰਾਗੇ'। ਸ਼੍ਰੀ ਅਰਜਨ ਪੁਨ ਭਨਜੋ ਸਭਿਨਿ ਮੈਂ। 'ਉੱਦਮ ਕਰਹਿੰ ਜੁ ਭਾਲ ਲਗਨ ਮੈਂ॥੧੩॥ਤਿਨ ਕੇ ਗੁਰੁ ਹੁਇਂ ਸਦਾ ਸਹਾਈ॥ਦੁਹਿੰ ਲੋਕਨ ਮਹਿੰ ਦੇਂ ਵਡਿਆਈ॥ ਜਹਾਂ ਕਾਰ ਪਰਿ ਹੈ ਅਸ ਆਇ॥ਗੁਰੂ ਹਿਤ ਧਰਿ ਕਰਿ ਦੈ ਪੁਰਵਾਇ'॥੧੪॥ਸਭਾ ਬੀਚ ਇਮ ਬਾਕ ਬਖਾਨਾ॥ਹਾਥ ਜੋਰਿ ਕਰਿ ਸਿਖ ਕੱਲਜਾਨਾ॥ 'ਪ੍ਰਭੁ ਜੀ ਰਾਵਰਿ ਆਇਸੁ ਹੋਇ॥ਗਮਨਹਿ ਦਾਸ ਕਰਹਿ ਕ੍ਰਿਤ ਸੋਇ॥੧੫॥ਰਹਹੁ ਸਹਾਇਕ ਤੁਮ ਸਭਿ ਕਾਲਾ॥ ਪੁਰਹੁ ਆਪ ਹੈਂ ਕਾਜ ਬਿਸਾਲਾ॥ ਬਨੈਂ ਬਹਾਨਾ ਮੈਂ ਚਲਿ ਜਾਉਂ। ਤੁਮਹਿ ਭਰੋਸੇ ਕਰਿ ਕ੍ਰਿਤ ਆਉਂ'॥੧੬॥ਇਮ ਕਹਿ ਕਰਿ ਭਾਈ ਕੱਲਜਾਨਾ*॥ ਉੱਦਮ ਕਰਨ ਭਯੋ ਸਵਧਾਨਾ॥ਸ਼੍ਰੀ ਅਰਜਨ ਕੀ ਆਗਯਾ ਲੈਕੇ॥ਗਮਨ ਕੀਨ ਪਗ ਬੈਦਨ ਕੈਕੇ ॥ ੧੭ ॥ ਉੱਤਰ ਦਿਸ਼ ਕੋ ਸਨਮੁਖ ਕਰਿਕੈ। ਜਾਤਿ ਭਯੋ ਸਤਿਗੁਰੂ ਸਿਮਰਿ ਕੈ॥ਸਨੈ ਸਨੈ ਮੰਡੀ ਚਲਿ ਆਯੋ॥ਪੁਰੀਪ੍ਰਵੇਸ਼ ਹੋਰਿਮਨਭਾਯੋ[5]॥੧੮॥ ਨਿਜ ਸੁਖ ਪਿਖਿ ਥਲ ਡੇਰਾ ਕੀਨ। ਨਿਸ ਮਹਿੰ ਕਰਿ ਬਿਸਰਾਮੁ ਪ੍ਰਬੀਨਾ॥ ਚਿਤਵਹਿ ਚਿਤ ਮਹਿੰ ਅਨਿਕ ਉਪਾਇ।—ਕਿਮ ਗੁਰੁ ਕੋ ਮਾਨਹਿ ਨਰ-ਰਾਇ ॥੧੯॥ ਜਿਸ ਤੇ ਅਰਪਹਿ ਦਰਬ ਬਿਸਾਲਾ॥ ਸੁੰਦਰ ਥਨਹਿ ਸੰਪੂਰਨ

[1]ਪਹਾੜੀ ਰਾਜੇ ਪਾਸ। [2]ਜਦ ਤੀਕ। [3]ਪੰਡਤਾਂ। [4]ਪ੍ਰਵੇਸ਼ ਕੀਤਾ ਤੇ ਦੇਖ ਕੇ ਮਨ ਨੂੰ ਚੰਗੀ ਲਗੀ।

*ਭਾਈ ਕੱਲਜਾਨੇ ਦੀ ਕਥਾ ਮਹਿਮਾ ਪ੍ਰਕਾਸ਼ ਵਿਚ ਨਹੀਂ ਤੇ ਨਾਂ ਹੀ ਤਵਾਰੀਖ ਖਾਃ ਵਿਚ ਹੈ। ਸਾਖੀ ਤਾਂ ਪਰੰਪਰਾ ਵਿਚ ਹੈਸੀ, ਪਰੰਤੂ ਏਹ ਕਾਰਣ ਕਿ ਕੇਵਲ ਦਰਬ ਲੈਣ ਦੀ ਖਾਤਰ ਸਤਿਗੁਰਾਂ ਨੇ ਘੱਲਿਆ ਠੀਕ ਨਹੀਂ ਹੈ। ਸਰਬ ਰਿੱਧੀਆਂ ਸਿੱਧੀਆਂ ਦੇ ਮਾਲਕਾਂ ਨੂੰ ਦਰਬ ਦੀ ਕੀ ਪਰਵਾਹ ਸੀ ? ਹਾਂ ਲਕੜੀ ਆਦਿ ਘਰਾਂ ਵਾਸਤੇ ਲੈਣ ਗਏ ਯਾ ਉੱਵ ਪ੍ਰਚਾਰ ਹਿਤ ਪਹਾੜ ਗਏ, ਭਾਈ ਕੱਲਜਾਨੇ ਦੇ ਵਾਕ ਪ੍ਰਤਾਪ ਨਾਲ ਰਾਜਾ ਸਿਖ ਹੋਕੇ ਆਇਆ ਤੇ ਸੇਵਾ ਕਰਕੇ ਸੁਭਾਗੀ ਹੋਇਆ, ਇਉਂ ਸਾਖੀ ਹੋਈ ਸਹੀ ਹੁੰਦੀ ਹੈ।

ਭਾਲ।ਕਾਰਜ ਮਹਾਂ ਹੋਇ ਉਪਕਾਰੂ।ਮਮ ਆਵਨਿ ਹੁਇ ਸਫਲੁ ਉਦਾਰੂ–॥ ੨੦॥ ਕਿਤਿਕ ਦਿਵਸ ਤਹਿੰ ਬਸਤਿ ਬਿਤਾਏ। ਮਿਲਿਨ ਭੂਪ ਕੋ ਘਾਤਿ[1]ਨ ਪਾਏ।ਜਨਮ ਅਸ਼ਟਮੀ ਕੋ ਦਿਨ ਆਵਾ।ਨਗਰ ਸਗਰ ਨਰ ਬਰਤ ਰਖਾਵਾ ॥੨੧॥ ਨ੍ਰਿਪ ਕੀ ਆਗਯਾ ਪੁਰਿ ਮਹਿੰ ਹੋਈ। 'ਠਾਕਰ ਬਰਤ ਰਖਹਿ ਸਭਿ ਕੋਈ। ਪ੍ਰਾਤ ਭਈ ਤੇ ਸਭਿ ਚਲਿ ਜਾਵਹੁ।ਸਾਲਗਰਾਮ ਦਰਸ ਕੋ ਪਾਵਹੁ॥ ੨੨ ॥ ਚਰਣਾਮ੍ਰਿਤ ਤੇ ਬਰਤ ਉਪਾਰਹੁ।–ਕ੍ਰਿਸ਼ਨ ਕ੍ਰਿਸ਼ਨ–ਮੁਖ ਨਾਮ ਸੰਭਾਰਹੁ'।ਪੁਰਿ ਨਰ ਸਭਿਨਿ ਕਰੀ ਕ੍ਰਿਤ ਸੋਈ। ਭੋਜਨ ਕਰਤਿ ਭਯੋ ਨਹਿੰ ਕੋਈ॥੨੩॥ਜਾਗ੍ਰਨ ਕੀਨਿ ਜਾਮਨੀ ਸਾਰੀ।ਉਤਸਵ ਹੋਯਸਿ ਪੁਰੀ ਮਝਾਰੀ। ਪ੍ਰਾਤਿ ਭਈ ਸਭਿ ਠਾਕੁਰ ਦ੍ਵਾਰੇ। ਚਰਣਾਂਮ੍ਰਿਤ ਲੈ ਮੁਖ ਮਹੁੰ ਧਾਰੇ ॥੨੪॥ ਜਥਾ ਜੋਗ ਕੀਨਸਿ ਨਰ ਸਭਿਹੂੰ। ਗੁਰੁ ਕੇ ਸਿੱਖ ਨ ਮਾਨੀ ਤਬਿਹੂੰ। ਨਹਿੰ ਬ੍ਰਤ ਕੀਨ ਨ ਮੰਦਰ ਗਯੋ। ਨਹਿੰ ਚਰਣਾਂਮ੍ਰਿਤ ਧਾਰਨ ਕਯੋ ॥੨੫॥ ਜਾਮ ਜਾਮਨੀ ਕਰਹਿ ਸ਼ਨਾਨ। ਪਠਹਿ ਗੁਰੁ ਕੇ ਸਬਦ ਮਹਾਨ ।ਭੋਜਨ ਅਲਪ ਅਚਹਿ ਇਕ ਕਾਲੁ। ਸਤਿਗੁਰ ਸਿਮਰਹਿ ਸ਼ਰਧਾ ਨਾਲੁ ॥ ੨੬॥ ਨਿਕਟ ਜਿ ਨਰ ਪਿਖਿ ਕਰਿ ਤਿਸ ਚਾਲੀ। ਬੂਝਹੋ 'ਬਰਤ ਨ ਕੀਨਸਿ ਕਾਲੀ[2]?। ਆਜ ਨ ਗਮਨਹੋ ਠਾਕੁਰ ਦ੍ਵਾਰੇ?। ਨਹਿੰ ਚਰਣਾਂਮ੍ਰਿਤ ਲੀਨ ਸਕਾਰੇ[3]?'॥ ੨੭॥ਸੁਨਿ ਸਭਿ ਤੇ ਭਾਈ ਕੱਲਜਾਨਾ। ਮਧੁਰ ਬਾਕ ਤਿਨ ਸੰਗ ਬਖਾਨਾ। 'ਪੁਰਖ ਜਾਗਤੋ ਠਾਕੁਰ ਮੇਰੋ।ਜੋ ਬੋਲੇ ਸੁਖ ਦੇਤਿ ਘਨੇਰੋ॥੨੮॥ਪਾਹਨ ਜੜ੍ਹ ਕੀ ਸੇਵਾ ਬਾਦਿ।ਖਾਇ ਨ ਬੋਲਹਿ ਨਹਿੰਅਹਿਲਾਦਿ।ਤੁਮ ਕਬਿ ਕਬਿ ਬ੍ਰਤ ਧਾਰਨ ਕਰੋ।ਮਹਾਂ ਬਿਕਾਰਨਕੋਪਰਹਰੋ॥੨੯॥ਹਮਰੇ ਗੁਰੁ ਕੇ ਸਿਖਹੈਂ ਜੋਈ। ਅਲਪ ਅਹਾਰ ਬਰਤਿ ਨਿਤ ਸੋਈ। ਕਾਮ ਕ੍ਰੋਧ ਕੋ ਸੰਜਮੁ ਸਦਾ। ਪ੍ਰਭੁ ਸਿਮਰਨ ਮੈਂ ਲਾਗਜੋ ਰਿਦਾ'॥੩੦॥ਇੱਤਯਾਦਿਕ ਸੁਨਿਕੈ ਨਰ ਸਾਰੇ।ਹਸਹਿੰ ਪਰਸਪਰ ਤਰਕ ਉਚਾਰੇਂ। 'ਇਹ ਮੂਰਖ ਕਛੁ ਜਾਨੈ ਨਾਂਹੀ। ਸਾਲਗਰਾਮ ਨਿੰਦ ਕੋ ਪ੍ਰਾਹੀ ॥੩੧॥ ਪਾਹਨ ਕੇਰ ਸਮਾਨ ਬਖਾਨਹਿ। ਨਹਿੰ ਮਹਿਮਾ ਕੋ ਮਨ ਮਹਿੰ ਮਾਨਹਿ*'। ਬਿਦਤ ਬਾਤ ਪੁਰਿ ਮੈਂ ਭਈ ਸਾਰੇ। ਮਹਿਪਾਲਕ ਢਿਗ ਜਾਇ ਉਚਾਰੇ॥੩੨॥'ਏਕ ਬਿਦੇਸ਼ੀ ਨਰ ਪੁਰਿ ਆਯੋ। ਹਿੰਦੁ ਜਨਮ ਉਰ ਧਰਮ ਨ ਭਾਯੋ। ਸਾਲਗਰਾਮਹਿੰ ਤਰਕ ਕਰੈਤਾ।ਕਹਿ–ਪਾਥਰ,ਬ੍ਰਤ ਨਹੀਂ ਧਰੈਤਾ–॥੩੩॥ਗੁਰੁਗੁਰੁ ਜਪਹਿ,ਨ ਮਾਨਹਿੰ ਆਨਾ ਤੁਮਰੀ ਆਗਯਾ

[1]ਮੌਕਾ, ਸਮਾਂ। [2]ਬਰਤ ਕਲ੍ਹ ਨਹੀਂ ਕੀਤਾ ਹੂੰ। [3]ਸਵੇਰੇ। *ਪਾ:–ਆਨਹਿ।

ਧਰੀ ਨ ਕਾਨਿ। ਨਿਰਭੈ ਬੋਲਤਿ ਸਭਿਕੋ ਸਾਥ। ਮਨਹੁੰ ਮੁਕਤਿ ਪਾਈ ਇਨਹਾਥ'॥੩੪॥ਇੱਤਮਾਦਿਕ ਨ੍ਰਿਪ ਸੁਨਿਕੈ ਕ੍ਰੋਧਾ।ਕਹਜੋ[1]ਬੁਲਾਵਹੁ ਕਨਾ ਤਿਸ ਬੋਧਾ?। ਕਿਮ ਦੁਰਮਤਿ ਕੋ ਧਰਿ ਕਰਿ ਕਹੈ।ਬਿਨ ਠਾਕੁਰ ਤਿਹਿ ਕੋ ਗੁਰੁ ਅਹੈ?'॥੩੫॥ਇਕ ਨਰ ਆਇ ਹਕਾਰਜੋ ਤਾਂਹੀ। ਲੈ ਕਰਿ ਸੰਗ ਗਯੋ ਨ੍ਰਿਪ ਪਾਹੀ।ਕਰਿ ਬੰਦਨ ਬੈਠਜੋ ਢਿਗ ਜਾਇ।ਜਿਸ ਥਲ ਸਭਾ ਲੋਕ ਸਮੁਦਾਇ॥੩੬॥ਪਿਖਿ ਮਹਿਪਾਲਕ ਰਿਸ ਕਰਿ ਕਹੈ। 'ਭੋ ਨਰ! ਕੌਨ ਦੇਸ਼ ਤੂੰ ਰਹੈਂ?।ਕਿਸ ਗੁਰ ਨੇ ਤੋ ਕਹੁ ਉਪਦੇਸ਼ਾ?। ਕੌਨ ਧਰਮ ਕੋ ਧਾਰਜੋ ਬੇਸਾ?' ॥੩੭॥ਸੁਨਿਕੈ ਤਬਿ ਕੱਲਜਾਨਾ ਭਾਈ। ਕਹੀ ਗਾਥ ਨ੍ਰਿਪ ਕੋ ਅਗੁਵਾਈ॥ 'ਸ਼੍ਰੀ ਨਾਨਕ ਜਗ ਬਿਦਤਿ ਬਿਸਾਲਾ। ਤਿਨ ਗਾਦੀ ਉਪਰ ਇਸ ਕਾਲਾ ॥ ੩੮॥ਸ਼੍ਰੀ ਗੁਰ ਅਰਜਨ ਪੂਰਨ ਅਹੈਂ। ਤਿਨ ਕੇ ਸਿਖ ਹਮ ਬਾਂਛਤਿ ਲਹੈਂ। ਦੁਹਿ ਲੋਕਨ ਸੁਖ ਦੇਂ ਉਪਦੇਸ਼। ਤਿਨ ਕੀ ਬਾਨੀ ਪਠਹਿੰ ਹਮੇਸ਼॥ ੩੯ ॥ ਯਾਂਤੇ ਹਮ ਪਾਹਨ ਨਹਿੰ ਮਾਨਹਿੰ। ਦੇਖਹਿ[1],ਸੁਨਹਿ,ਨ ਖਾਇ,ਬਖਾਨਹਿ। ਕਨਾ ਪ੍ਰਸੰਨ ਹੁਇ ਤਿਸ ਨੇ ਦੇਨਾ।ਤਾਂਕੀ ਸੇਵ ਕਰੇ ਕਨਾ ਲੇਨਾ॥੪੦॥ ਜੋ ਸਭਿ ਜੀਵਨ ਕੋ ਹੈ ਜੀਵ। ਜਿਸ ਅਲੰਬ ਚੇਤਨਤਾ ਥੀਵ। ਸਗਰੇ ਜਗ ਕੋ ਜੋ ਨਿਜ ਦਾਤਾ। ਸੋ ਤੁਮਨੇ ਪਾਹਨ ਕਰਿ ਜਾਤਾ ॥੪੧॥ ਜਿਮ ਅਵਨੀ ਸਭਿ ਕੋ ਸੁਲਤਾਨ। ਤਿਸ ਕੋ ਮੂਢ ਕਰਹਿ ਸਨਮਾਨਾ ਘਾਸ ਡਸਾਇ ਬਸਾਵਨਿ ਕੀਆ।–ਆਵਹੁ ਇਹਾਂ ਬੈਠੀਅਹਿ ਮੀਆਂ–॥੪੨॥ਤਿਮਤੁਮਰੋ ਮੰਤਿ,ਕਰਹੁ ਵਿਚਾਰਨ[2]। ਪ੍ਰਭੁ ਕੋ ਪਾਹਨ ਕਰਹੁ ਉਚਾਰਨ। ਰਹਜੋ ਜੁ ਰਮ[3] ਜਲ ਥਲ ਮਹਿੰ ਰਾਮਇਤ ਉਤ ਦੁਹਿ ਲੋਕਨ ਵਿੱਸ੍ਰਾਮ[4]॥੪੩॥ ਸਰਬ ਚਰਾਚਰ ਮਹਿੰ ਰਹਿ ਥਮਾਪੇ। ਤੀਨਹੁੰ ਕਾਲ ਬਿਖੇ ਥਿਰ ਆਪੇ। ਤੀਨ ਲੋਕ ਪਤਿ ਮਹਿਦ ਮਹਾਂਨਾ[5]। ਅਪਰ ਨ ਪੱਯਤਿ ਜਾਸੁ ਸਮਾਨਾ॥ ੪੪ ॥ ਲਘੁ ਪਾਹਨ ਮਹਿੰ ਕਲਪਹੁ ਸੋਈ।ਪ੍ਰਭੁ ਪ੍ਰਸੰਨ ਤੁਮ ਪਹਿ ਕਿਮ ਹੋਈ?।ਜਾਗਤਿਪੁਰਖੁ ਸੁ ਗੁਰੁ ਹਮਾਰੋ। ਸਦਾ ਸਹਾਇਕ ਤਾਂਹਿ ਬਿਚਾਰੋ' ॥੪੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਨ੍ਰਿਪ ਕੋ' ਪ੍ਰਸੰਗ ਬਰਨਨੰ ਨਾਮ ਤ੍ਰਿੰਸਤੋ ਅੰਸੁ ॥ ੩੦ ॥

੩੧. [ਰਾਜੇ ਨੂੰ ਨਾਲ ਲੈਕੇ ਭਾਈ ਕਲਜਾਣਾ ਸ਼੍ਰੀ ਅੰਮ੍ਰਿਤਸਰ ਆਇਆ]।

ਦੋਹਰਾ॥ਕਹੀ ਜਥਾਰਥ ਬਾਰਤਾ ਸੁਨਿਕੈ ਨ੍ਰਿਪ ਅੱਗਜਾਨਿ[6]। ਰਿਸਜੋ,ਕਹਿਨ ਲਾਗਜੋ ਤਬੈ[7]ਉਚਿਤ ਸਜਾਇ ਮਹਾਂਨ ॥੧॥ ਚੌਪਈ ॥ ਕਰਹੁ ਕੈਦ ਇਸ ਤੇ

[1](ਜੋ ਪੱਥਰ ਕਿ) ਨਾ ਦੇਖਦਾ ਨਾ... । [2]ਤਿਵੇਂ ਤੁਹਾਡੀ ਬੁੱਧੀ (ਯਾ ਮਤ) ਹੈ ਵਿਚਾਰ ਕਰੋ । [3]ਵਿਆਪ । [4]ਟਿਕਾਣਾ ਕਰਕੇ । [5]ਬੜਿਆਂ ਤੇ ਬੜਾ ਹੈ । [6]ਅੱਗਜਾਨੀ ।

ਮਨਵਾਵਹੁ।ਠਾਕੁਰ ਆਗੈਸੀਸ ਨਿਵਾਵਹੁ।ਨਾਂਹਿ ਤ ਹੋਵਹਿਗੀ ਜਥਿ ਭੋਰ। ਇਸੇ ਸਜ਼ਾਇ ਦੇਯ ਹੈਂ ਘੋਰ'॥੨॥ਬੰਦੀ ਖਾਨੇ ਮਹਿੰ ਪਹੁੰਚਾਯੋ। ਤਹਿੰ ਗੁਰੁ ਸਿਮਰਤਿ ਸਮਾ ਬਿਤਾਯੋ। ਭਈ ਭੋਰ ਰਾਜਾ ਉਠਿ ਚਲਾ।ਜਹਿੰ ਠਾਕਰ ਕੋ ਮੰਦਿਰ ਭਲਾ ॥੩॥ ਕਰਿ ਪੂਜਾ ਚੰਦਨ ਚਰਚਾਯੋ। ਚਰਣਾਂਮ੍ਰਿਤ ਲੈ ਸੀਸ ਨਿਵਾਯੋ। ਕਹਯੋ'ਬਿਦੇਸ਼ੀ ਕੋ ਲੈ ਆਵਹੁ।ਮਮ ਹਦੂਰ ਕਰਿ ਤਿਸਹਿ ਡਰਾਵਹੁ'॥੪।ਸੁਨਿ ਚਾਕਰ ਲੈਕਰਿ ਤਿਹਆਏ।ਬੋਲਯੋ ਨ੍ਰਿਪ'ਤੈਂ ਹਿੰਦੂ ਕਹਾਏ। ਠਾਕੁਰ ਕੋ ਪਾਹਿਨ ਕਹਿ ਜੈਸੇ। ਅਥਹਿ ਸਜ਼ਾਇ ਲੀਜੀਅਹਿ ਤੈਸੇ ॥ ੫॥ ਨਾਂਹਿ ਤ ਕਹੁ–ਮੈਂ ਭੂਲਯੋ ਭਾਲੀ–।ਅਬਿ ਹੂਜੈ ਸਭਿ ਕੈ ਅਨੁਸਾਰੀ'। ਸੁਨਿ ਕਰਿ ਸਿਖ ਬੋਲਯੋ ਕੱਲਯਾਨਾ। 'ਸ਼੍ਰੀ ਗੁਰੁ ਅਰਜਨ ਮੋਰ[1] ਮਹਾਂਨਾ ॥ ੬ ॥ ਤਿਨ ਕੋ ਦਿਯੋ ਸੀਸ ਹੈ ਮੇਰਾ । ਨੰਮ੍ਰਿ ਨ ਕਿਹ ਆਗੈ ਕਿਸ ਥੇਰਾ। ਤਿਨਹੂੰ ਕੋ ਮੈਂ ਨਿਤ ਅਨੁਸਾਰੀ।ਕਿਮ ਪਾਹਨ ਕੋ ਪ੍ਰਭੂ ਉਚਾਰੀ' ॥੭॥ ਰਿਸਯੋ ਭੂਪ 'ਇਹੁ ਡਰਤਿ ਨ ਥੋਰਾ। ਦਿਹੁ ਸਜਾਇ ਮਮ ਨਿਕਟ ਸੁ ਘੋਰਾ'।ਜੰਘ ਏਕ ਇਸ ਕੀ ਟੂਕ ਦੀਜਹਿ। ਅਪਨ ਰਾਜ ਤੇ ਬਾਹਰ ਕੀਜਹਿ' ॥ ੮ ॥ ਇਮ ਸੁਨਿ ਕੈ ਆਏ ਚੰਡਾਲਾ। ਮਨ ਕੱਲਯਾਨੇ ਗੁਰੁ ਸੰਭਾਲਾ। 'ਅਬਿ ਸਹਾਇ ਕੋ ਸਮੋਂ ਤੁਮਾਰਾ।ਚਲਤਿ ਸਮੈ ਮੁਖਬਾਕ ਉਚਾਰ॥੯॥–ਗੁਰੁ ਸਹਾਇ ਹੋਹਿ, ਚਲਿ ਜਾਵਹੁ–। ਆਪ ਹਾਥ ਦੈ ਨਾਥ ! ਬਚਾਵਹੁ'। ਜੰਘ ਕਾਟਿਬੋ ਲਗਿ ਜੰਦਾਲ[2]।ਤਤਛਿਨ ਬਿਹਬਲ ਭਯੋ ਨ੍ਰਿਪਾਲ॥੧੦॥ ਖਰੋ ਹੁਤੋ ਮੂਰਛ ਗਿਰ ਪਰਯੋ। ਮੁਖ ਬਿਥਰਨ[3] ਕੰਪਤ ਤਰਫਰਯੋ[4]। ਗਹਿ ਅੰਗਨਿ ਕੋ ਨਰਨ ਉਠਾਵਾ। ਨਹਿੰ ਸਰੀਰ ਕੀ ਸੁਧਿ ਬਿਕੁਲਾਵਾ॥੧੧॥ਇਮ ਦੇਖਤਿ ਤਯਾਗਯੋ ਕੱਲਯਾਨਾ। ਨ੍ਰਿਪ ਉਪਚਾਰ[5] ਕਰਹਿੰ ਮਿਲਿ ਨਾਨਾ। ਸੀਤਲ ਜਲ ਸੁਗੰਧਿ ਬਹੁ ਲਯਾਏ। ਮੰਦ ਮੰਦ ਕਰਿ ਪੌਨ ਝੁਲਾਏ॥੧੨॥ ਤਊ ਨ ਸੁਧਿ ਨ੍ਰਿਪ ਕੋ ਤਨ ਆਈ।ਬਿਹਬਲ ਹੁਇ ਪਰਿਓ ਤਿਸ ਥਾਈਂ। ਸੁਮਤਿਵੰਤ ਜੇ ਮਾਨਵ ਤਹਾਂ।ਕਰਹਿੰ ਬਿਚਾਰਨ 'ਹੈਯਹੁ ਕਹਾਂ ॥ ੧੩ ॥ ਹੁਕਮ ਬਿਦੇਸ਼ੀ ਨਰ ਪਰ ਕੀਨਾ–ਏਕ ਜੰਘ ਕੋ ਕੀਜਹਿ ਹੀਨ–। ਜਥਿ ਜੰਦਾਲ ਗਯੋ ਤਿਸ ਤੀਰ। ਗਿਰਯੋ ਨ੍ਰਿਪਤ ਸੁਧਿ ਨਹੀਂ ਸਰੀਰ॥ ੧੪ ॥ ਯਾਂਤੇ ਤਿਸਕੋ ਕਰਹੁ ਪ੍ਰਸੰਨ। ਜਿਮ ਸੋ ਕਹੈ ਲੀਜੀਅਹਿ ਮੰਨਿ'।ਸੁਨਿਕੈ ਸਭਿਨੈ ਨਿਸ਼ਚੈ ਧਰਿਯੋ। 'ਇਮ

---

[1]ਮੇਰੇ। [2]ਫ਼ਾਂਸੀ ਸਜ਼ਾ। [3]ਚੰਡਾਲ, ਜਲਾਦ। [4]ਮੁੱਖ ਦਾ ਰੰਗ ਫਿਰ ਗਿਆ। [5]ਤੜਫਿਆ। [6]ਰਾਜੇ ਦਾ ਇਲਾਜ।

ਹੀ ਭਈ ਤਾਂਹਿ[1] ਕੁਛ ਕਰਨੋ'॥੧੫॥ ਤਬਿ ਮੰਤ੍ਰੀ ਜੋਰੇ ਜੁਗ ਪਾਨਾ[2]। ਗਯੋ ਤੁਰਤ ਜਹਿੰ ਥਿਤਿ ਕੱਲਜਾਨਾ। 'ਤੁਮ ਹੋ ਸੰਤ ਰੂਪ ਨਹਿੰ ਜਾਨੇ। ਕਰੀ ਅਵੱਗਯਾ ਤੇ ਪਛੁਤਾਨੇ॥੧੬॥ਅਬਿ ਬਖਸ਼ਹੁ ਕਰਿ ਛਿਮਾ ਘਨੇਰੀ। ਮਹਿਮਾ ਤੁਮਰੀ ਲਖੀ ਬਡੇਰੀ। ਕ੍ਰਿਪਾ ਕਰਹੁ ਨ੍ਰਿਪ ਨਿਕਟ ਸਿਧਾਰਹੁ। ਬਿਹਬਲ ਹੋਵਤਿ ਮਰਤਿ ਜਿਵਾਰਹੁ ॥੧੭॥ ਨਾਂਹਿ ਤ ਮ੍ਰਿਤਕ ਨ੍ਰਿਪਤ ਹੁਇ ਜਾਈ। ਉਠਹੁ ਆਪ ਰੱਛਹੁ ਸੁਖਦਾਈ !'। ਇਮ ਕਹਿ ਨ੍ਰਿਪ ਕੇ ਢਿਗ ਲੈ ਗਏ। ਪਰਜੋ ਬੀਚ ਮਿਲਿ ਨਰ ਗਨ ਭਏ ॥ ੧੮ ॥ ਅਵਲੋਕਤਿ ਕੱਲਜਾਨ ਬਖਾਨਾ'ਸ਼੍ਰੀ ਅਰਜਨ ਸਤਿਗੁਰੂ ਮਹਾਂਨਾ। ਤਿਨ ਕੀ ਸਿੱਖੀ ਧਾਰਨ ਕਰੀ-ਅਹਿ।ਗੁਰੂ ਸ਼ਰਧਾ ਕੋ ਉਰ ਮਹਿੰ ਧਰੀਅਹਿ॥੧੯॥ਕਾਰਨ ਕਰਨ ਤ੍ਰਿਲੋਕੀ ਨਾਥਾ।ਤਿਨ ਢਿਗ ਚਲਹੁ ਧਰਹੁ ਪਗ।ਮਾਥ।ਸਭਿਇਕੱਤ੍ਰ ਹੁਇ ਲਿਹੁ ਸਤਿ-ਨਾਮ। ਤਿਸ ਦਿਸ਼ ਕੋ ਕੀਜਹਿ ਪਰਨਾਮ ॥੨੦॥–ਦਰਸ਼ਨ ਕਰਹਿੰ ਤੁਮਾਰੋ ਆਇ। ਅਬਿ ਨ੍ਰਿਪਕੋ ਦਿਹੁ ਕੁਸ਼ਲ ਬਿਠਾਇ[3]–'। ਇਮ ਭਾਈ ਕੱਲਜਾਨੁ ਸਿਖਾਏ।ਹਾਥ ਜੋਰਿ ਸਭਿ ਬਿਨੈ ਅਲਾਏ ॥ ੨੧ ॥ ਸ਼੍ਰੀ ਅਰਜਨ ਕੇ ਲੈ ਕਰਿ ਨਾਮ।ਹਾਥ ਜੋਰ ਸਭਿ ਕੀਨਿ ਪ੍ਰਨਾਮ।ਪਰਸੇ ਚਰਨ ਸਿੱਖ ਕੱਲਜਾਨਾ[4]।'ਤੁਮ ਭੀ ਬਿਨਤੀ ਕਰਹੁ ਬਖਾਨਾ' ॥ ੨੨ ॥ ਲੈ ਕਰਿ ਜਲ ਕਰ ਚਰਨ ਪਖਾਰੇ। ਖਰੋ ਭਯੋ ਅਰਦਾਸ ਉਚਾਰੇ।'ਸ਼੍ਰੀ ਗੁਰੁ ਨ੍ਰਿਪਕੀ ਰੱਛਾ ਧਾਰੋ। ਦੁਖ ਤੇ ਅਪਨੋ ਜਾਨਿ ਉਧਾਰੋ॥੨੩॥ ਅਬਿ ਹੋਯੋ ਇਹ ਸ਼ਰਨਿ ਤਿਹਾਰੀ। ਛਿਮਹੁ ਅਵੱਗਯਾ ਕਰੁਨਾ ਧਾਰੀ'। ਕਰਿ ਅਰਦਾਸ ਨਿਵਾਯੋ ਸੀਸ। ਕੁਛ ਚੇਤਨਤਾ ਭਈ ਮਹੀਸ਼ ॥੨੪॥ ਖੁਲੇ ਬਿਲੋਚਨ ਗਹਿ ਬੈਠਾਰਜੋ। 'ਚਲਹੁ ਸਦਨ ਲੈ' ਬਾਕ ਉਚਾਰਜੋ।'ਨਰ ਪਰਦੇਸੀ ਆਦਰ ਕਰੋ।ਅਸਨ।ਬਸਨ।ਤਿਸੁ ਆਗੇ ਧਰੋ'॥੨੫ ॥ਸੁਨਿ ਮੰਤ੍ਰੀ ਜੁਤਿ ਘਰ ਲੈ ਗਏ। ਸਨੇ ਸਨੇ ਉਪਚਾਰਨ[5] ਕਏ।ਚਿਰੰਕਾਲ ਕੋ ਰੋਗੀ ਜਥਾ।ਖਾਨ ਪਾਨ ਦੀਨਸਿ ਨ੍ਰਿਪ ਤਥਾ॥੨੬॥ਕੇਤਿਕ ਦਿਨ ਮਹਿੰ ਕੁਸ਼ਲ ਸਮੇਤ। ਹੋਤਿ ਭਯੋ ਮਹੀਪਾਲ ਸੁਚੇਤ। ਸਾਦਰ ਤਬਿ ਕੱਲਜਾਨ ਬੁਲਾਯੋ।ਬਿਨੈ ਭਨੀ ਬਹੁ ਉਰ ਹਰਖਾਯੋ॥੨੭॥'ਅਬਿ ਕਿਸ ਥਾਨ ਸਤਿਗੁਰੂ ਰਹੈਂ? । ਤਿਨ ਕੇ ਦਰਸ ਕਰਨ ਚਿਤ* ਚਹੈਂ । ਲੈ ਕਰਿ ਹਮ ਕੋ ਅਪਨੇ ਸਾਥ । ਕਰਹੁ ਮਿਲਾਵਨ ਸ਼੍ਰੀ ਗੁਰ ਨਾਥ' ॥ ੨੮ ॥ ਸੁਨਿ ਭਾਈ ਕੱਲਜਾਨ

[1]ਭਾਵ ਇਸ ਸਿੱਖ ਨੇ। [2]ਦੋਵੇਂ ਹੱਥ। [3]ਭਾਵ ਸੁੱਖਣਾ ਸੁੱਖੋ ਕਿ ਤੁਹਾਡਾ ਦਰਸ਼ਨ ਕਰਾਂਗੀ ਹੁਣ ਰਾਜੇ ਨੂੰ ਰਾਜ਼ੀ (ਕਰਕੇ ਉਠਾਕੇ) ਬਿਠਾ ਦਿਓ। [4]ਕਲਜਾਨੇ ਦੇ ਚਰਨ ਪਰਸੇ। [5]ਯਤਨ, ਇਲਾਜ। *ਪਾ:–ਕੋ।

ਬਖਾਨਾ।[1]ਮੱਦ੍ ਦੇਸ–ਗੁਰੁਕੋ ਚਕ–ਥਾਨਾ।ਸ਼੍ਰੀਗੁਰ ਅਮਰਦਾਸ ਢਿਗ ਐਕੈ। ਅਕਬਰ ਸ਼ਾਹੁ ਦਿਯੋ[2]ਹਿਤ ਕੈ ਕੈ॥੨੬॥ਚਹੁੰਦਿਸ਼ ਕੇ ਨਰ ਪੂਜਹਿੰ ਜਾਇ। ਸਰਬ ਕਾਮਨਾ ਗੁਰੁ ਤੇ ਪਾਇੰ। ਭੁਗਤਿ ਮੁਕਤਿ ਕੇ ਦਾਤਾ ਗੁਰੂ। ਧਰਹਿੰ ਭਾਵਨਾ ਕਾਰਜ ਪੂਰੂ ॥੩੦॥ ਬਡੇ ਭਾਗ ਜਾਗੇ ਅਬਿ ਤੇਰੇ।ਜਿਸ ਤੇ ਚਹਤਿ ਦਰਸ ਗੁਰ ਹੇਰੇ। ਦੋਨਹੁੰ ਲੋਕਨ ਕੇ ਸੁਖ ਪਾਵਹੁ।ਚਲਹੁ ਬਨਹੁਸਿਖ ਸੀਸ ਨਿਵਾਵਹੁ' ॥ ੩੧ ॥ ਇਮ ਸੁਨਿ ਮਹਿਪਾਲਕ ਵਡਭਾਗਾ। ਗੁਰੂ ਬਿਲੋਕਨ ਕੋ ਅਨੁਰਾਗਾ। ਸਹਤ ਸੈਨ ਕੇ ਹੋਯਹੁ ਤਯਾਰ। ਚਲਤਿ ਭਯੋ ਮਗ ਮਹਿੰ ਪਗ ਛਾਰਿ॥੩੨॥ਸਨੈ ਸਨੈ ਸੰਗ ਲੈ ਕੱਲਯਾਨਾ।ਆਵਤਿ ਭੇ ਸ਼੍ਰੀ ਸਤਿਗੁਰ ਥਾਨਾ।ਵਹਿਰ ਪੁਰੀ ਤੇ ਕੀਨਸ ਡੇਰਾ।ਗਜ ਬਾਜੀ ਨਰ ਬ੍ਰਿੰਦ ਬਡੇਰਾ॥੩੩॥ ਆਛੀ ਵਸਤੁ ਹੇਤ ਉਪਾਇਨ। ਅਰਪਨ ਕੋ ਸਤਿਗੁਰ ਕੇ ਪਾਇਨ।ਦਾਸੀ ਦਾਸ ਸੰਗ ਰਣਵਾਸ।ਸਭਿ ਸਮੇਤ ਉਤਰਨੋ ਪੁਰਿ ਪਾਸ ॥੩੪॥ ਇਮ ਨੀਕੇ ਡੇਰਾ ਕਰਿਵਾਇ। ਮਧੁਰ ਬਾਕ ਤੇ ਨ੍ਰਿਪਤ ਟਿਕਾਇ। ਪੁਰਿ ਮਹਿੰ ਗਮਨਨੋ ਤਬ ਕੱਲਯਾਨਾ। ਸ਼੍ਰੀ ਅਰਜਨ ਬੈਠੇ ਜਿਸ ਥਾਨਾ॥੩੫॥ ਦੋਨਹੁੰ ਹਾਥ ਜੋਰਿ ਪਗ ਪਰਨੋ। ਦਰਸ਼ਨ ਕਰਨੋ ਮੋਦ ਉਰ ਭਰਨੋ। ਸ਼੍ਰੀਗੁਰੁ ਕਹਨੋ 'ਆਉ ਕਲਯਾਨਾ!।ਕਰਨੋ ਕਿ ਨਹਿ ਉਪਕਾਰ ਮਹਾਂਨਾ?'॥੩੬॥ ਕਰ ਜੋਰੈ ਤਿਨ ਸਕਲ ਸੁਨਾਈ।'ਮਹਾਂਰਾਜ!ਲਯਾਯੋਨਰਰਾਈ।ਆਪ ਸਹਾਇਕ ਹੋਏ ਜਬੈ। ਉਤਕੰਠਤਿ ਹੈ[3]ਆਯਹੁ ਤਬੈ ॥੩੭॥ ਬਨਹਿ ਸਿੱਖਨ ਰਾਵਰ ਕੋ ਏਹੀ।ਸਰ ਕੀ ਕਾਰ ਸੰਭਾਰਿ ਸੁ ਲੇਹੀ। ਕ੍ਰਿਪਾ ਕਟਾਛ ਆਪ ਕੋ ਪਾਇ। ਲਖਮੀ ਥਾਸ ਕਰਹਿ ਸਤਿ ਭਾਇ[4]॥੩੮॥ਅਪਰਨਿ ਕੋ ਇਕ ਕਰਹੁ ਬਹਾਨਾ[5]।ਸਰ ਹਿਤ ਚਾਹਹੁ ਦਰਬ ਮਹਾਨਾ। ਤੀਨਹੁੰ ਲੋਕਨ ਕੇ ਤੁਮ ਦਾਨੀ। ਸਾਰ[6] ਸਮਾਰਹੁ ਚਾਰਹੁ ਖਾਨੀ ॥ ੩੯ ॥ ਜਿਮ ਰਾਵਰ ਕੋ ਉਰ ਮਹਿ ਭਾਵਹਿ। ਤਿਮ ਤੁਮ ਕਰਹੁ,ਨ ਕੋ ਉਲਟਾਵਹਿ। ਸਤਿ ਸੰਕਲਪ ਚਹੋ ਤਿਮ ਹੋਇ। ਆਇਸੁ ਮਹਿ ਸੁਰ ਨਰ ਸਭਿ ਕੋਇ॥੪੦॥ਦੋਹਰਾ॥ਅਬਿ ਡੇਰੋ ਭੂਪਤਿ ਕਰਨੋ,ਸਗਰੀ ਨਿਸਾ ਬਿਤਾਇ। ਮਿਲਹਿ ਹੋਤਿ ਭੂਨਸਾਰ ਕੇ ਪਗ ਪੰਕਜ ਸਿਰ ਲਾਇ[*]' ॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਗੁਰਬਿਲਾਸ ਕਾਸੀ 'ਭਾਈ ਕੱਲਯਾਨਾ ਗਿਰਪ ਕੋ ਦਰਸਾਵਨ ਪ੍ਰਸੰਗ ਬਰਨਨੋ ਨਾਮ ਬਤੀਸ੍ਮੋ ਅੰਸੂ ॥ ੩੧ ॥

[1]ਭਾਵ 'ਚੱਕ' ਦਿੱਤਾ ਸੀ। [2]ਬੜੇ ਚਾਉ ਨਾਲ। [3]ਸੁਭਾਵਕ, ਚੰਗੀ ਤਰ੍ਹਾਂ। (ਅ) ਸਤਿਕਾਰ ਸਹਿਤ। (ਏ) ਸੱਚਾਪ੍ਰੇਮ ਕਰਕੇ। [4]ਹੋਰਨਾਂ ਨੂੰ ਤਾਂ ਇਕ ਬਹਾਨਾ ਬਣਾਉਂਦੇ ਹੈ। [5]ਸੁਧ।

*ਪਾਃ—ਨਜਾਇ।

੩੨. [ਰਾਜੇ ਨੇ ਸੁਪਨੇ ਵਿਚ ਓਂਭਾਲ ਜਨਮ ਪਾਇਆ]।

ਦੋਹਰਾ॥ਭਈ ਭੋਰ ਸ਼੍ਰੀਗੁਰੁ ਉਠੇ ਕਰਿ ਸ਼ਨਾਨ ਤੇ ਆਦਿ। ਗੁਰੁਤਾ ਗਾਦੀ ਪਰ ਥਿਰੇ ਦਰਸਹਿਂ ਸਿਖ ਅਹਿਲਾਦ ॥੧॥ ਚੌਪਈ ॥ ਗਮਨਜੋ ਨ੍ਰਿਪ ਢਿਗ ਤਥ ਕੱਲਜਾਨਾ।ਮਿਲਨਿ ਹੋਤ ਥਿਰਤੰਤ ਬਖਾਨਾ।ਤਤਛਿਨ ਕੀਨਸਿਸਗਰੀ ਤਯਾਰੀ। ਲੇਕਰਿ ਸਾਥ ਉਪਾਇਨ ਸਾਰੀ ॥ ੨ ॥ ਕੰਚਨ ਰਜਤਿ ਦੰਡ[1] ਨਰ ਗਹੈਂ। ਮਹਿਪਾਲਕ ਕੇ ਆਗੇ ਰਹੈਂ।ਸਚਿਵ[2] ਸੁਭਟ ਕੋ ਲੈ ਸਮੁਦਾਏ। ਬਸਨ ਬਿਭੂਖਨ ਜਿਨਹੁੰ ਸੁਹਾਏ॥੩॥ਪਾਇਨ ਤੇ ਚਲਿ ਕਰਿ ਮਹੀਪਾਲਾ। ਗਮਨਜੋ ਸ਼ਰਧਾ ਧਰੇ ਬਿਸਾਲਾ। ਪਹੁੰਚਜੋ ਸਤਿਗੁਰ ਕੇ ਢਿਗ ਜਾਇ। ਪਗ ਪੰਕਜ ਪਰ ਸੀਸ ਨਿਵਾਇ॥੪॥ਹਾਥ ਜੋਰਿ ਬਹੁ ਬਿਨੈ ਬਖਾਨੀ।'ਸੁਨਿ ਕਰਿ ਮਹਿਮਾ ਮੈਂ ਗੁਨਖਾਨੀ। ਰਾਵਰਿ ਸ਼ਰਨਿ ਪਰਜੋ ਅਬਿ ਆਈ'। ਇਮ ਕਹਿ ਬੈਠਿ ਗਯੋ ਸਮੁਹਾਈ॥੫॥ਤਿਸ ਛਿਨ ਮਹਿਂ ਸ਼੍ਰੀ ਅਰਜਨ ਨਾਥ।ਪੋਥੀ ਪਠਤਿ ਹੁਤੇ ਗਹਿ ਹਾਥ। ਓਅੰਕਾਰ ਕੀ ਤੁਕ ਮੁਖ ਇਹੀ। 'ਲਿਖਿਆ ਮੇਟ ਨ ਸਕੀਅਹਿ ਕਹੀ[3] ॥੬॥ ਜਿਉਂ ਭਾਵੀ ਤਿਉਂ ਸਾਰ ਸਦੀਵ[4]। ਪ੍ਰਭੁ ਕੀ ਨਦਰ ਕਰੇ ਸੁਖ ਥੀਵਾ*'। ਸੁਨਿ ਮਹਿਪਾਲਕ ਰਿਦੈ ਬਿਚਾਰੀ।—ਇਹੀ ਰੀਤਿ ਜੋ ਸਾਚ ਉਚਾਰੀ ॥ ੭ ॥ ਇਨ ਸੰਗਿ ਮਿਲਨਿ ਨਿਫਲ ਭਾ ਐਸੇ। ਲਿਖਿਆ ਮੇਟ ਨ ਸਕੀਏ ਕੈਸੇ।ਜਿਸ ਪਰ ਨਹਿਂ ਉਪਾਇਕਿਮ ਹੋਇ।ਤਿਸ ਹਿਤ ਉੱਦਮ ਕਰਿਹੈ ਕੋਇ—॥੮॥ਹਾਥ ਜੋਰਿ ਗੁਰੁਕੇ ਸੰਗ ਕਹਜੋ। 'ਆਸ਼ੈ ਸਕਲ ਆਪ ਕੋ ਲਹਜੋ। ਕਜੋਂ ਅਬਿ ਸਿੱਖ ਥਜੋਂ ਗੁਰ ਧਾਰੋਂ। ਲਿਖਜੋ ਭਾਗ ਭੋਗੌਂ ਨਿਰਧਾਰੋਂ' ॥ ੯ ॥ ਸਤਿਗੁਰ ਭਨਜੋ 'ਮਿਟੈ ਜੋ ਨਾਂਹੀ। ਤਉ ਕਰਤਿ ਗੁਰੁ ਆਛੈ ਤਾਂਹੀ। ਸੰਕਟ ਕਾਟਹਿਂ ਸੁਖ ਕੋ ਦੇਯ।ਅਪਨੋ ਜਾਨਿ ਬਚਾਇ ਸੁ ਲੇਯ†॥੧੦॥ਲਿਖਜੋ ਪ੍ਰਭੂ ਕੋ ਸੋ ਭੀ ਰਹੈ।ਭੋਗਤਿ ਹੀ ਕੱਲਜਾਨ ਸੁ ਲਹੈ। ਗੁਰੁ ਕਰੁਨਾ ਤੇ ਪ੍ਰਾਪਤ ਛੇਮ। ਦੋਨਹੁੰ ਬਿਧਿਕੋ ਹੈ ਇਹੁ ਨੇਮ' ॥੧੧॥ਸੁਨਿ

[1]ਸੋਨੇ ਚਾਂਦੀ ਦੀਆਂ ਚੋਬਾਂ। [2]ਮੰਤ੍ਰੀ। [3]ਕਿਸੇ ਤਰ੍ਹਾਂ। [4]ਜਿਸ ਤਰ੍ਹਾਂ ਭਾਵੀ ਹੋਏ (ਤੇਰੀ ਹੈ ਹਰੀ) ਉਸਤਰ੍ਹਾਂ ਸੰਭਾਲ (ਰੱਖਜਾ ਕਰ) (ਅ) ਜਿਵੇਂ (ਰੱਬ ਦੀ) ਭਾਵੀ ਹੋਵੇ (ਜੀਉ) ਸੰਭਾਲ ਲੈਂਦਾ ਹੈ।

*ਦਖਣੀ ਓਅੰਕਾਰ ਵਿਚ ਤੁਕਾਂ ਦਾ ਸ਼ੁੱਧ ਪਾਠ ਐਉਂ ਹੈ:—ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ॥ ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ॥ ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ॥ ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ॥ ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ॥

†ਪਾ:—ਅਪਨੋ ਜਨ ਬਚਾਇ ਸੁ ਲੇਯ।

ਨਰਿੰਦ ਕੋ ਮਨ ਨਹਿ ਆਈ। ਕਹਤਿ ਕਿ 'ਦੋਨਹੁੰ ਕਿਮ ਬਨਿ ਆਈ ?। ਲਿਖਨੋ ਭਾਗ ਜੋ ਭੋਗਹਿ ਪ੍ਰਾਨੀ। ਕਹਾਂ ਕਰੈ ਤਥਿ ਸ਼੍ਰੀ ਗੁਰੁ ਗਯਾਨੀ?॥੧੨॥ ਜੋ ਕਰਿ ਗੁਰੁ ਸਹਾਇਤਾ ਕੀਨਿ ।ਲਿਖਨੋ ਭਾਗ ਮਿਟੇ ਕਰਿ ਹੁਇ ਛੀਨ[1]। ਯਾਂਤੇ ਮਮ ਮਨ ਮਹਿ ਨਹਿ ਆਵੈ।ਦੋਨਹੁੰ ਬਿਧਿ ਕੈਸੇ ਬਨਿ ਆਵੈ?'॥੧੩॥ ਸ਼੍ਰੀਗੁਰ ਕਹਨੋ'ਰਹਹੁ ਦਿਨ ਤੀਨ।ਜਿਮ ਹੁਇਂ ਦੋਨਹੁ ਤਿਮ ਲਿਹੁ*ਚੀਨ । ਬਹੁਰ ਸਿੱਖਗੁਰੁਘਰ ਕੋਬਨਹੁ।ਸੰਸੈ ਜਿਤਿਕਸਕਲਹੀ ਹਨਹੁ'॥੧੪॥ਮਾਨਿ ਬਚਨ ਸਤਿਗੁਰ ਕੋ ਲੀਨ । ਲਯਾਯੋ ਭੇਟ ਸੁ ਅਰਪਨ ਕੀਨ । ਮਸਜ਼ਕ ਟੋਕਿ ਆਇ ਗੌ[2] ਛੈਰੇ।ਖਾਨ ਪਾਨ ਕਰਿ ਕੈ ਹਿਤ ਕੇਰੇ॥੧੫॥ਦੇਗ਼ ਪ੍ਰਸਾਦਿ ਅਚਨੋ ਸੁਖ ਪਾਯੋ।ਥਿਰਨੋ ਤਹਾਂ ਸੋ ਦਿਵਸ ਬਿਤਾਯੋ।ਭਈ ਜਾਮਨੀ ਜਬਿਹੂੰ ਆਇ। ਸਿਹਜਾ ਪਰ ਥਿਰ ਹ੍ਵੈ ਨਰ ਰਾਇ ॥੧੬॥ ਸੁਖ ਸੋਂ ਸੁਪਤਨੋ ਨ੍ਰਿਪ ਬੁਧਿਵਾਨ। ਚੌਕੀਦਾਰ ਖਰੇ ਸਵਧਾਨ। ਸੋਵਤਿ ਜਬਿ ਜੁਗ ਜਾਮ ਬਿਤਾਏ। ਅਧਕੁਤ ਸੁਪਨੋ ਤਿਹ ਛਿਨ ਆਏ॥੧੭॥ਅਪਨੋ ਰਾਜ ਭੋਗਿ ਬ੍ਰਿਧ ਹੋਵਾ[3]। ਬਧਨੋ ਕੁਟੰਬ ਸਗਲ ਹੀ ਜੋਵਾ । ਪੁਨ ਮ੍ਰਿਤੁ ਹੋਇ ਗਯੋ ਇਸ ਕਾਲ।ਰਜ-ਧਾਨੀ ਭਾ ਸ਼ੋਕ ਬਿਸਾਲ॥੧੮॥ ਸਭਿ ਕੋ ਰੁਦਤਿ ਤਜਾਗ ਕਰਿ ਗਯੋ। ਘਰ ਚੰਡਾਲ ਜਨਮ ਪੁਨ ਲਯੋ। ਕਰਹਿੰ ਦੁਲਾਰਨ 'ਸੁਤ' ਕਹਿ ਸੋਇ[4]। ਖਾਨ ਪਾਨ ਕਰਿ ਬ੍ਰਿਧ[5]ਤਹਿ ਹੋਇ॥੧੯॥ਜਬਿ ਸੰਮਤ ਦਸ ਕੋ ਹੁਇ ਗਯੋ।ਉਤ-ਸਵ ਤੇ ਬਿਆਹਿ ਤਹਿ ਭਯੋ।ਬੰਧਪ ਸੰਗ ਬ੍ਰਿੰਦ ਚੰਡਾਲ।ਗਾਇਨ ਬਾਦਤ[6] ਕੀਨ ਬਿਸਾਲ ॥ ੨੦॥ ਬਹੁ ਪ੍ਰਸੰਨਤਾ ਤਿਨ ਮਹਿ ਹੋਈ । ਕਰਿਕੈ ਬਨਾਹੁ ਮੇਲਿ ਸਭਿ ਕੋਈ । ਆਇ ਸਦਨ ਮਹਿ ਬਸਨੇ ਲਾਗਨੋ । ਨਿਜ ਪਰਵਾਰ ਸੰਗ ਅਨੁਰਾਗਨੋ॥ ੨੧ ॥ ਇਸੀ ਰੀਤਿ ਬੀਤਨੋ ਚਿਰ ਕਾਲ । ਭਯੋ ਤਰੁਨ ਬਲਵਾਨੁ ਬਿਸਾਲ । ਪੁੱਤ੍ਰ ਸੁਤਾ ਉਤਪਤ ਗਨ ਕਰੈ[7] । ਤਿਨ ਕੋ ਬਨਾਹਨੋ ਉਤਸਵ ਧਰੈ॥੨੨॥ਕੋ ਬਿਸਾਲ ਕੋ ਲਘੁ ਹੈ ਨੰਦ। ਕੇਤਿਕ ਤਨੀਯਾ ਭਈ ਬਿਲੰਦ । ਸਭਿ ਕੋ ਬਨਾਹ ਬਧਨੋਪਰਵਾਰ। ਪੁੱਤ੍ਰ ਪੌਤ੍ਰ ਹੇਰਤਿ ਹਿਤ ਭਾਰ। ॥੨੩॥ਹਰਖ ਸ਼ੋਕ ਧਾਰਤਿ ਤਿਨ ਮਾਂਹੀ।ਦੁਖ ਸੁਖ ਦੇਖਤਿ ਔਧ ਨਿਬਾਹੀ[8]।

---

[1](ਤਾਂ ਫਿਰ) ਲਿਖਿਆ ਹੋਇਆ ਭਾਗ ਮਿਟਕੇ ਨਾਸ਼ ਹੋ ਗਿਆ, ਭਾਵ ਭੋਗੇ ਤੋਂ ਬਿਨਾਂ ਮਿਟ ਗਿਆ। [2]ਆ ਗਿਆ (ਰਾਜਾ)। [3](ਸੁਪਨੇ ਵਿਚ) ਆਪਣਾ ਰਾਜ ਭੋਗ ਕੇ ਬੁੱਢਾ ਹੋ ਗਿਆ। [4]ਓਹ ਚੰਡਾਲ 'ਪੁੱਤ੍ਰ' ਕਹਿਕੇ ਲਡਿ ਆਉਂਦੇ ਹਨ। [5]ਵਡਾ । [6]ਗਾਉਣਾ ਵਜਾਉਣਾ। [7]ਬਹੁਤੇ ਪੋਦਾ ਕੀਤੇ। [8]ਆਯੁ ਬਿਤੀਤ ਕੀਤੀ। *ਪਾ:-ਲਿਹੁ ਤੁਮ।

ਜਨਮ ਚੰਡਾਲ ਪਾਇ ਕਰਿ ਭੋਗਾ। ਭਯੋ ਮ੍ਰਿਤਕ ਤਹਿੰ ਤੇ ਵਧਿ ਸੋਗਾ ॥੨੪॥ ਰੁਦਤਿ ਸੁਨਤਿ ਬਿਰਲਾਪਤਿ ਦਾਰਾ। 'ਹੇ ਪਤਿ ਤੋਰ ਅਧਿਕ ਪਰਵਾਰਾ। ਗਨ ਸ਼ੂਕਰ ਤੈਂ ਪਾਰਨ[1] ਕੀਨੇ। ਕੂਕਰ ਖਰੇ ਅਹੈਂ ਤਨ ਪੀਨੇ ॥੨੫॥ ਸਭਿ ਪ੍ਰਤੀਖਨਾ[2] ਤੇਰੀ ਧਰੈਂ। ਕਿਤ ਚਲਿ ਗਯੋ ਦ੍ਰਿਸ਼ਟਿ ਨਹਿੰ ਪਰੈ'। ਇਮ ਕੂਟੰਬ ਰੋਦਤਿ ਦੁਖਿ ਛਾਡੋ। ਲੈ ਕਰਿ ਵਹਿਰ ਗਏ ਧਰ ਗਾਡੋ[3] ॥ ੨੬ ॥ ਇਹੁ ਸਭਿ ਸੁਪਨੋ ਪਾਇ ਨਰਿੰਦਾ। ਜਾਗਉਠਜੋ ਬਿਸਮਾਇ ਬਿਲੰਦਾ। ਕਿਤਿਕ ਕਾਲ ਸੋਚਤਿ ਹੀ ਰਹਜੋ।—ਇਹੁ ਦੁਰ ਸੁਪਨ[4] ਕਹਾਂ ਮੈਂ ਲਹਜੋ ?—॥੨੭॥ ਭਈ ਪ੍ਰਭਾਤਿ ਸਿੱਖ ਇਕ ਗਯੋ। ਗੁਰ ਕੋ ਹੁਕਮ ਸੁਨਾਵਤਿ ਭਯੋ। 'ਹੈਤ ਅਖੇਰ[5] ਖੇਲਿਬੋ ਚਹਜੋ। ਚਲਹਿ ਸੰਗ, ਗੁਰ ਐਸੇ ਕਹਜੋ' ॥੨੮॥ ਸੁਨਿ ਕੈ ਕਰਿ ਇਸ਼ਨਾਨ ਨ੍ਰਿਪ ਤਬੈ। ਤੁਰੰਗ ਅਰੂਢਜੋ ਲੈ ਦਲ ਸਬੈ। ਚਢਿਕੈ ਪੁਰਿ ਅੰਤਰ ਕੋ ਆਏ। ਤਹਿੰ ਤੇ ਸਤਿਗੁਰੁ ਸੰਗ ਮਿਲਾਏ ॥੨੯॥ ਚਿਤਵਤਿ ਚਿਤ ਦੁਰ-ਸੁਪਨ ਬਿਸਾਲਾ। ਕਹਿ ਨ ਸਕਹਿ ਮੁਖ ਤੇ ਤਿਸ ਕਾਲਾ। ਬਦਨ ਮਲੀਨ ਹੁਕਮ ਕੋ ਮਾਨਾ। ਲੈ ਸਤਿਗੁਰੁ ਕੋ ਸੰਗ ਪਯਾਨਾ ॥ ੩੦ ॥ 'ਖੇਲਨ ਕਰੋਂ ਅਖੇਰ ਘਨੇਰਾ। ਗੁਰੁ ਜੀ ਹਤੋਂ ਮ੍ਰਿਗਨ ਕਰਿ ਘੇਰਾ। ਅਸੁ ਧਵਾਇ ਕਰਿ ਕਰੋਂ ਸਿਘਾਰ। ਬਾਜਨ ਤੇ[6] ਪੰਛੀ ਲਿਉਂ ਮਾਰ' ॥੩੧॥ ਮਗ ਮਹਿੰ ਗਮਨਤਿ ਜਾਤਿ ਸੁਨਾਵਤਿ। 'ਦੇਖਹੁ ਆਜ ਜਥਾ ਮੈਂ ਘਾਵਤਿ'। ਗਏ ਦੂਰ ਕੋਤਿਕ ਉਦਿਆਨ। ਨਿਕਸਜੋ ਹਰਨ ਨ੍ਰਿਪਤ ਅਗੁਵਾਨਾ[7] ॥੩੨॥ ਸਭਿ ਕੋ ਬਰਜਿ ਆਪ ਹੀ ਧਾਯੋ। ਬਡੋ ਬੇਗ। ਤੇ ਤੁਰੰਗ ਉਠਾਯੋ। ਲਗਜੋ ਗੈਲ[8], ਦੌਰਹਿ ਜੁਗ ਐਸੇ। ਪੌਨ ਗੌਨ ਪੀਛੇ ਕਿਧ ਜੈਸੇ ॥੩੩॥ ਪੁਰਿ ਤੇ ਕੋਸ ਦਸ ਕੁ ਲੌ ਗਯੋ। ਮ੍ਰਿਗ ਦੌਰਤਿ ਕੋ ਹਤਿ ਕਰਿ ਲਯੋ। ਭਯੋ ਤ੍ਰਿਖਾਤੁਰ ਮੁਖ ਕੁਮਲਾਵਾ। ਪਾਛੇ ਤੇ ਭਟ ਕੋਇ ਨ ਆਵਾ ॥੩੪॥ ਇਤ ਉਤ ਫਿਰਿਕੈ ਹੇਰਨ ਕਰਜੋ। ਦੂਰ ਜਾਇ ਇਕ ਗ੍ਰਾਮ ਨਿਹਰਜੋ। ਤਿਸ ਕੇ ਨਿਕਟ ਬ੍ਰਿੱਛ ਕੋ ਦੇਖਾ। ਉਤਰ ਪਰਜੋ ਛਾ ਛ੍ਰਮਤ ਵਿਸੇਖਾ ॥੩੫॥ ਤਰੁ ਕੇ ਸੰਗ ਬਾਂਧਿ ਕਰਿ ਘੋਰਾ। ਤਹਿੰ ਤੇ ਨਿਕਟ ਨੀਰ ਕੋ ਟੋਰਾ[9]। ਪਿਖਿ ਜਲ ਕੋ ਕਰ ਚਰਨ ਪਖਾਰੇ। ਪੁਨ ਪੀ ਕਰਿ ਨਿਜ ਤ੍ਰਿਖਾ ਨਿਵਾਰੇ ॥੩੬॥ ਤਰੁ ਕੇ ਤਰੇ ਸੰਘਨੀ ਛਾਯਾ। ਸ਼੍ਰਮਤਿ ਨ੍ਰਿਪਤ ਕੋ ਮਨ

---

[1]ਪਾਲਣੇ। [2]ਉਡੀਕ। [3]ਕੁਟੰਬ ਨੂੰ ਰੋਂਦਿਆਂ ਦੁਖੀ ਛਡਕੇ (ਲੋਕੀ ਮੁਰਦੇ ਨੂੰ) ਲੈਕੇ ਬਾਹਰ ਗਏ ਤੇ ਧਰਤੀ ਵਿਚ ਦਬਿਆ। [4]ਖੋਟਾ ਸੁਪਨਾ। [5]ਸ਼ਿਕਾਰ। [6]ਬਾਜ਼ਾਂ ਨਾਲ। [7]ਰਾਜੇ ਦੇ ਅਗੋਂ। [8]ਪਿੱਛੇ। [9]ਟੋਲਿਆ।

ਬਿਰਮਾਯਾ[1]।ਬਸਤ੍ਰ ਬਿਛਾਇ ਬੈਠਿ ਕਰਿ ਤਹਾਂ।ਸ਼੍ਰਮਤ ਘਾਮ ਤੇ ਸੁਖ ਲਹਿ ਮਹਾਂ॥੩੭॥–ਜਬਹਿ ਤਪਤ ਥੋਰੀ ਹੁਇ ਜਾਇ।ਪੁਨ ਚਢਿਹੌਂ–,ਅਸ ਮਨ ਠਹਿਰਾਇ।–ਸੰਗੀ ਆਇ ਮਿਲਹਿੰਗੇ ਮੋਹੀ। ਤਬਿ ਲੌ ਛਾਯਾ ਮਹਿੰ ਸੁਖ ਹੋਹੀ–॥੩੮॥ਪੀਛੇ ਸ਼੍ਰੀ ਅਰਜਨ ਭਟ ਸੰਗ।ਜਾਤਿ ਅਰੂਢੇ ਸਕਲ ਤੁਰੰਗ[2]। ਨ੍ਰਿਪ ਕੋ ਖੋਜ ਪਾਰਖਾ ਧਰਿ ਤੇ[3]। ਸਨੈ ਸਨੈ ਸਭਿ ਗਮਨਜੋ ਕਰਿਤੇ॥੩੯॥ ਦੋਹਰਾ।ਮ[4]ਤੇਜ ਅਤਿਸ਼ੈ ਭਯੋ ਖੋਜਤਿ ਨ੍ਰਿਪ ਕੋ ਜਾਤਿ। ਸੇਵਕ ਸੇਵਾ ਹੇਤ ਕੋ ਇਤ ਉਤ ਫਿਰ ਉਤਲਾਤਿ ॥ ੪੦ ॥ ਇਤਿ ਸ਼੍ਰੀ ਸੂਰਜ ਪ੍ਰਤਾਪ ਸੂਰਜ (ਮੁੰਹੋ ਦੂਜਿਯ ਰਾਸੋ 'ਭੂਪਤ ਤੇ ਪ੍ਰਸੰਗ' ਬਰਨਨੰ ਨਾਮ ਦੋਇ ਤ੍ਰਿੰਸਤੀ ਅੰਸੂ* ॥੩੩॥

੩੪. [ਸੁਪਨੇ ਵਿਚ ਪ੍ਰਤੱਖ, ਸਤਿਗੁਰ ਜੀ ਪਰ ਰਾਜੇ ਦੀ ਸ਼ਰਧਾ]।

ਦੋਹਰਾ।ਕਿਤਿਕ ਕਾਲ ਮਹਿਪਾਲਕੋ ਬੈਠਜੋ ਬਿਤਜੋ ਸੁ ਥਾਨ।ਤਿਸ ਚੰਡਾਲ[5] ਕੋ ਪੁਤ੍ਰ ਇਕ ਨ੍ਰਿਪ ਕੋ ਦੇਖਜੋ ਆਨਿ ॥ ੧ ॥ ਚੌਪਈ ॥ ਦੂਰ ਖਰੋ ਹੇਰਤਿ ਲਲਚਾਵੈਕਰਤਿ ਤ੍ਰਾਸ, ਪਰ ਨਿਕਟ ਨ ਆਵੈ।–ਇਹ ਤੋ ਪਿਤਾ ਹਮਾਰੋ ਅਹੈ।ਜੋ ਮਰਿ ਗਯੋ ਸੁ ਛਲ ਹੀ ਲਹੈ–॥ ੨॥ ਦੌਰਜੋ ਸਦਨ ਬਤਾਯੋ ਜਾਇ। 'ਕਜੋਂ ਰੋਵਹੁ ਪਿਤ ਬੈਠਜੋ ਆਇ। ਕਰਜੋ ਸੁ ਛਲ ਪਿਤ ਮਰਜੋ ਨ ਜਾਨੋ। ਚਲਿ ਦੇਖਹੁ ਜੇ ਕਹਜੋ ਨ ਮਾਨੋ'॥੩॥ਸੁਨਤਿ ਭਾਰਜਾ ਚਲਿ ਕਰਿ ਆਈ। ਅਪਰ ਕੁਟੰਬ ਸੰਗ ਹੀ ਲਜਾਈ। ਹੜਬੜਾਇ[6] ਪਹੁੰਚੀ ਦੁਖਿਆਰੀ।ਦੇਖਤਿ ਊਚੀ ਕੂਕ ਪੁਕਾਰੀ ॥੪॥ 'ਇਹ ਕਜਾ ਕੀਨ ਕੁਟੰਬ ਕੋ ਛੋਰਾ। ਹਮ ਸਭਿ ਕੋ ਦੀਨਸਿ ਦੁਖ ਘੋਰਾ। ਰੁਦਿਤ ਭਈ ਬਜਾਕੁਲ ਨਿਸ ਮਾਂਹੀ। ਆਇ ਸਮੀਪ ਲੀਨਿ ਸੁਧਿ ਨਾਂਹੀ'॥੫॥ਇਮ ਭਾਖਤਿ ਸਗਰੇ ਚਲਿ ਆਏ। ਦੇਖਿ ਨ੍ਰਿਪਤ ਨੇ ਸਕਲ ਹਟਾਏ। ਸੁਪਨੇ ਬਿਖੈ ਪਿਖੇ ਥੇ ਜੈਸੇ।ਦੇਖਤਿ ਭਯੋਕੁਟੰਬੀ ਤੈਸੇ† ॥੬॥ਸੋ ਇਸਤ੍ਰੀ ਸੁਤ ਭਨੀਯਾ ਸੋਈ। ਸੁਪਨੇ ਜਨਮ ਬਨੇ ਥੇ ਜੋਈ। ਸਨੈ ਸਨੈ ਜਬਿ ਦੇਖਜੋ ਥਾਨ। ਨਿਸ ਮਹਿੰ ਬਸਜੋ ਸੁ ਪਰਤਿ ਪਛਾਨ[7] ॥੭ ॥ ਸੁਪਨਾ ਅਰੁ ਤਿਨ ਪਿਖਤਿ ਬਿਚਾਰਤਿ।–ਕਹਾਂ ਭਈ–ਅਚਰਜ ਕੋ ਧਾਰਤਿ।ਸੋ ਨੇਰੇਹੁਇ,ਨ੍ਰਿਪਤ ਹਟਾਵੈ।ਬਚਹਿ ਆਪ ਜਿਨ[8] ਛੁਹਨ ਨ ਪਾਵੈ ॥੮॥ ਕਹਿ ਚੰਡਾਲਨੀ 'ਤੂੰ ਪਤਿ ਮੋਰੋ।ਭੋਗਤਿ ਭੋਗ ਰਹਜੋ ਬਹੁਤੋਰੋ। ਪੁਤ੍ਰ ਸੁਤਾ ਇਹੁ ਸਭਿ ਉਪਜਾਏ।ਅਬਿ ਕਜਾ ਤੋਹਿ ਰਿਦੇ ਮਹਿੰਆਏ॥੯॥ਬਸਤ੍ਰ

[1]ਲਲਚਾਯਾ। [2]ਸਾਰੇ ਸਵਾਰ ਹੋਏ ਘੋੜਿਆਂ ਪਰ। [3]ਧਰਤੀ ਤੇ ਰਾਜੇ ਦਾ ਖੋਜ ਪਰਖਦੇ ਪਰਖਦੇ। [4]ਧੁੱਪ। [5]ਭਾਵ ਸੁਫ਼ਨੇ ਵਿਚ ਜੋ ਰਾਜਾ ਨੇ ਚੰਡਾਲ ਦਾ ਜਨਮ ਡਿੱਠਾ ਸੀ। [6]ਛੇਤੀ ਨਾਲ। [7]ਪਛਾਣ ਪੈਂਦਾ ਹੈ। [8]ਮਤਾਂ। *ਪਾ:–ਬੱਤੀਸਮੋਂ। †ਪਾ:–ਕੁਟੰਬ ਸਭਿ ਤੈਸੇ।

ਸ਼ਸਤ੍ਰ ਧਰਿ ਕਰਿ ਤਨੁ ਆਛੋ।ਹਮ ਸੋਂ ਮਿਲਿਨਿ ਬਿਦਾਰਨੋ* ਪਾਛੇ ।ਮਰਿਬੇ ਕੋ ਛਲ ਕਰਿ ਭਜਿ ਗਯੋਕਹਿ ਤੇ ਜਾਇ ਪਦਾਰਥ ਲਯੋ? ॥੧੦॥ਕਨੋਂ ਨ ਲੇਤਿ ਸੁਤ ਕੋ ਨਿਜ ਰੋਦ । ਕਨੋਂ ਨ ਲੇਤਿ ਅਬਿ ਸਦਨ ਬਿਨੋਦ[1]।ਕਨੋਂ ਨ ਮਿਲਤਿ ਸਗਰੇ ਪਰਵਾਰ । ਜਿਨ ਸੋਂ ਕਰਤਿ ਸਦਾ ਹੂੰ ਪ੍ਯਾਰ[2]॥੧੧॥ਸੁਨਿ ਸੁਨਿ ਸਭਿ ਚੰਡਾਲ ਚਲਿ ਆਏ।ਨ੍ਰਿਪਕੋ ਘੇਰਿ ਖਰੇ ਸਮੁਦਾਏ।ਜੇ ਜਾਮਨਿ ਕੋ ਸੁਪਨ ਬਿਚਾਰੈ।ਤੌ ਜਾਨਤਿ ਅਪਨੋ ਪਰਵਾਰੈ॥੧੨॥ਜਬਿ ਜਾਗ੍ਰਤ ਅਪੁਨੀ ਪਹਿਚਾਨੈ।ਕਰਤਿ ਹਟਾਵਨ ਬਾਕ ਬਖਾਨੈ।'ਮੈਂ ਸਨਬੰਧੀ ਨਹੀਂ ਤੁਮਾਰੋ । ਅਮਕ ਗਿਰਨਿ ਕੋ ਈਸ਼ ਉਦਾਰੋ[3] ॥੧੩॥ ਠਾਂਢੇ ਰਹੋ ਦੂਰ ਹਟਿ ਕਰਿਕੈ । ਛੁਵਹੁ ਨ ਤੁਮਕੋ ਨੀਚਬਿਚਰਿਕੈ[4]।ਅਪਨੇ ਕੋ ਤੁਮ ਕਨੋਂ ਨ ਪਛਾਨੋ।ਅਪਨ ਸਬੰਧੀਮੋਹਿ ਬਖਾਨੋ'॥੧੪॥ਇਮ ਝਗਰਤਿਥੀ ਤਿਨੋਂ ਚਿਰਕਾਲ।ਇਤਨੇ ਮਹਿੰ ਸਤਿਗੁਰੁ ਬਿਸਾਲ । ਚਮੂ ਸੰਗਿ[5] ਆਏ ਤਿਸ ਬੇਰਾ । ਗਨ ਚੰਡਾਲਨ ਨ੍ਰਿਪ ਜਹਿੰ ਘੇਰਾ ॥ ੧੫ ॥ ਸਗਰੇ ਕਹਿ ਕੈ ਦੂਰ ਹਟਾਏ । ਬੂਝਨੋ ਤਿਨ ਸੋਂ ਭਯੋ ਬਿਠਾਏ।ਸ਼੍ਰੀ ਅਰਜਨ ਅਰੁ ਮਾਨਵ ਸਾਰੇ।ਬੈਠਿ ਗਏ ਸੁਨਿਬੋ ਹਿਤ ਧਾਰੇ॥੧੬॥ 'ਹਮਰੋ ਬੰਧੁ ਬੈਠਨੋ ਏਹੁ । ਸਗਲ ਕੁਟੰਬ ਇਸੀ ਕੋ ਲੇਹੁ[6]†।ਬਸਤ੍ਰ ਸ਼ਸਤ੍ਰ ਅਰੁ ਭੂਖਨ ਘੋਰਾ।ਕਰਿ ਛਲ ਮਰਿਬੇ ਲਯਾਇਸੁ ਓਰਾ॥੧੭॥ਸਰਬ ਸਰੀਰ ਅਹੈ ਇਹੁ ਸੋਈ । ਬਸਤਿ ਹੁਤੋ ਹਮਰੇ ਮਹਿੰ ਜੋਈ । ਨੀਕੇ ਸਭਿ ਨੇ ਕੀਨਿ ਚਿਨਾਰੀ।ਲਖਨੋ ਜੁ ਬਰਤਹਿ ਸੰਗ ਹਮਾਰੀ॥੧੮॥ਅਬਿ ਹਮ ਇਸ ਕੋ ਜਾਨ ਨ ਦੇਈਂ । ਜਾਇ ਜਿ, ਨਿਜ ਕੁਟੰਬ ਸੰਗ ਲੇਈ । ਸਕਲ ਬੈਸ ਜਿਨ ਸੰਗ ਬਿਤਾਈ।ਅਬਿ ਏ ਕਿਤ ਜੈ ਹੈਂ ਦੁਖਪਾਈ'[7]॥੧੯॥ਸ਼੍ਰੀ ਅਰਜਨ ਸਰਬੱਗ ਸੁਜਾਨ।ਤਿਨ ਬਰਜਨ ਕੋ ਬਾਕ ਬਖਾਨਾ ।'ਜੋ ਮਰਿ ਗਯੋ ਸੁ ਬੰਧੁ ਤਿਹਾਰੋ। ਜਹਿੰ ਗਾਡਨੋ ਸੋ ਕਬਰ ਨਿਹਾਰੋ॥੨੦॥ਤਿਸ ਮਹਿੰ ਮੁਰਦਾ ਹੋਇ ਜਿ ਆਨੋ। ਤੌ ਤੁਮਰੋ ਇਹੁ ਨਹੀਂ, ਪਛਾਨੋ। ਜੇ ਨਹਿ ਤਹਾਂ ਨਿਹਾਰੋ ਸੋਇ। ਤੌ ਕਹਿਬੋ ਤੁਮਰੋ ਸਚ ਹੋਇ'॥੨੧॥ਸੁਨਿਕੈ ਬਾਕ ਸਭਿਨਿ ਹੀ ਮਾਨੇ।'ਇਹੁ ਤੁਮਆਛੀ ਰੀਤਿ ਬਖਾਨੇ'। ਗਨ ਚੰਡਾਲ ਖੋਦ ਤਿਸ ਬੇਰਾ। ਦਫਨਨੋ[8] ਮੁਰਦਾ ਤਹਾਂ ਸੁ

---

[1]ਸਾਨੂੰ ਮਿਲਣ ਤੋਂ ਪਿੱਛੇ ਹਟਦਾ ਹੈਂ। ਮਿਲ + ਨ=ਸਾਨੂੰ ਮਿਲਦਾ ਨਹੀਂ, (ਸਗੋਂ) ਪਿੱਛੇ ਹਟਾਉਂਦਾ ਹੈਂ। [2]ਘਰ ਦਾ ਸੁਖ। [3]ਫਲਾਨੇ ਪਹਾੜਾਂ ਦਾ ਸ੍ਰੇਸ਼ਟ ਰਾਜਾ ਹਾਂ। [4]ਵਿਚਾਰ ਕੇ। [5]ਫੌਜਾਂ ਨਾਲ। [6]ਸਮਝੋ। [7]ਹੁਣ ਇਹ (ਸੰਬੰਧੀ) ਦੁਖ ਪਾ ਰਹੇ ਕਿੱਥੇ ਜਾਣ। [8]ਦੱਬਿਆ ਹੋਯਾ।

*ਪਾ:—ਵਿਚਾਰਨੋ। †ਪਾ:—ਏਹ, ਨੇਹੁ।

ਹੋਰਾ॥੨੨॥ਤਬਿ ਚੰਡਾਲ ਸਕਲ ਬਿਸਮਾਏ। ਬਹੁਰ ਕਹਨਿ ਕਿਛੁ ਨਿਕਟਿ ਨ ਆਏ।ਭੂਪਤਿ ਕੌ ਚਢਾਇਕਰਿ ਚਾਲੇ।ਅਪਨਪੁਰੀ ਕੌਪੰਥਸਮਾਲੇ॥੨੩॥ ਸੰਧਨਾ ਲੌ ਚਲਿ ਕਰਿ ਤਹਿਂ ਆਏ। ਮਹਿਪਾਲਕ ਸੋਚਤਿ ਬਿਸਮਾਏ। ਕਹਿ ਨ ਸਕੈ ਅਚਰਜ ਹੀ ਗਾਢਾ।–ਕਜਾ ਏ ਭਯੋ ਆਜ ਮਮ ਸਾਥਾ?–। ॥੨੪॥ ਚਿਤਵਤਿ ਕੇ ਚਿਤ ਮਹਿ ਇਮ ਆਈ।–ਸਕਲ ਬਤਾਵਹਿ ਗੁਰੁ ਗੋਸਾਈਂ। ਮਮ ਮਤ ਮਹਿ ਇਹੁ ਕਛੁ ਨ ਆਵੈ। ਸੁਪਨ ਬਾਤ ਜਾਗ੍ਰਤ ਦ੍ਰਿਸ਼ਟਾਵੈ–॥੨੫॥ਨਿਜ ਚਲੁ ਖਾਨ ਪਾਨ ਕੌ ਕਰਿਕੈ।ਸੁਪਤੇ ਸਭਿ ਸ਼੍ਰਮ ਕੌ ਪਰਿਹਰਿਕੈ। ਭਈ ਪ੍ਰਾਤਿ ਕਰਿ ਭਨ ਇਸ਼ਨਾਨ। ਸੋਚਤਿ ਚਿਤ ਮਹਿ ਨ੍ਰਿਪਤਿ ਮਹਾਂਨ ॥੨੬॥–ਬੂਝਨਿ ਕਰਿਹੌਂ ਗਰਕੇ ਸਾਥਿ–।ਇਸ ਬਿਧਿਦੀਨ ਹੋਤਿ ਨਰ ਨਾਥ। ਬਸਤ੍ਰ ਸ਼ਸਤ੍ਰ ਭਨ ਪਹਿਰੇ ਸਾਰੇ। ਸਚਿਵ ਸੁਭਟ ਅਪੁਨੇ ਸੰਗ ਧਾਰੇ ॥੨੭॥ ਸਨੈ ਸਨੈ ਪਾਇਨ ਸੋਂ ਗਯੋ। ਜਾਇ ਦਰਸ ਸ਼੍ਰੀ ਗੁਰ ਕੋ ਕਯੋ।ਪਦ ਅਰਬਿੰਦ ਬੰਦਨਾ ਧਾਰੀ। ਬੈਠਜੋ ਨੰਮ੍ਰ ਸੁ ਹੋਇ ਅਗਾਰੀ॥੨੮॥ ਸਾਦਰ ਸ਼੍ਰੀਅਰਜਨ ਕਹਿ ਕਰਿ ਕੈ।ਬੂਝਜੋ 'ਹੇ ਨ੍ਰਿਪ! ਚਿੰਤਾ ਧਰਿ ਕੈ। ਕਯੋਂ ਮਨ ਭੰਗ ਹੋਇ ਕਰਿ ਰਹਜੋ? । ਕੌ ਕਾਰਣ ਐਸੋ ਕਿਤ ਲਹਜੋ[1]?' ॥੨੯॥ ਸੁਨਿ ਨ੍ਰਿਪ ਸ਼ਰਧਾ ਕਰਿ ਅਧਿਕਾਈ।–ਬੂਝਜੋ ਗੁਰੁ ਜੂ ਮੋ ਮਨ ਭਾਈ[2]–। ਹਾਥ ਜੋਰਿ ਬਿਰਤਾਂਤ ਬਖਾਨਾ।'ਤੁਮ ਸਮਰਥ,ਸਰਬੱਗਜ,ਮਹਾਨਾ'॥੩੦॥ ਗੁਪਤ ਬਿਦਤ ਬਿਰਤੰਤ ਪਛਾਨਹੁ। ਤੀਨ ਕਾਲ ਮਹਿਂ ਹੋਇ,ਸੁ ਜਾਨਹੁ। ਭਯੋ ਮੋਹਿ ਮਨ ਅਧਿਕ ਸੰਦੇਹੂ।ਤੁਮ ਬਿਨ ਅਪਰ ਮਿਟਾਇ ਨ ਕੇਹੂ॥੩੧॥ ਭਯੋ ਜਾਮਨੀ ਮਹਿਂ ਇਮ ਸੁਪਨਾ। ਭਜਜੋ ਸਰੀਰ ਮ੍ਰਿਤਕ ਹੁਇ ਅਪੁਨਾ। ਸਭਿ ਰਣਵਾਸ ਰਾਜ ਕੋ ਲੋਕ।ਰੁਦਤਿ ਪੀਟਤੇ ਧਰਿ ਉਰ ਸ਼ੋਕ॥ ੩੨ ॥ ਮੈਂ ਭਬਿ ਜਨਮਜੋ ਘਰ ਚੰਡਾਲ।ਤਹਿਂ ਹੋਯੋ ਪਰਵਾਰ ਬਿਸਾਲ।ਭੋਗੁ ਆਰਬਲ ਭਨ ਕੀ ਤਹਾਂ। ਭਯੋ ਮ੍ਰਿਤਕ ਮੈਂ ਸੰਕਟ ਮਹਾਂ॥੩੩॥ਭੋਰ ਹੋਤਿ ਜਬਿ ਗਏ ਅਖੇਰ।ਤਹਿਂ ਚੰਡਾਲਨਿ ਲੀਨ ਸੁ ਘੇਰ।ਜੋ ਸੁਪਨੇ ਮਹਿਂ ਭਾ ਪਰਵਾਰੋ। ਤੈਸੇ ਰੂਪ ਸਮੂਹ ਨਿਹਾਰੋ[3]॥੩੪॥ਦਾਰਾ,ਸੁਤ,ਪੁੱਤ੍ਰੀ* ਜੋ ਭਈ।ਕਰਿ ਚਿਨਾਰ ਮੈਂ ਦੇਖਿ ਸੁ ਲਈ। ਤਿਨਹੁ ਪਛਾਨ ਮੋਹਿ ਕੋ ਲੀਨਾ। ਦੇਖਜੋ ਤੁਮ ਝਗਰਾ ਜੋ

[1]ਐਸਾ ਕੀਹ ਕਾਰਣ ਹੈ, ਕਿਤੇ ਕੁਝ ਡਿੱਠਾ ਹੈ ? [2](ਦਿਲ ਵਿਚ ਸਮਝਿਆ ਕਿ) ਗੁਰੂ ਜੀ ਨੇ ਉਹ ਗੱਲ ਪੁੱਛੀ ਹੈ ਜੋ ਮੇਰੇ ਮਨ ਵਿਚ (ਪੁੱਛਣੀ) ਚੰਗੀ ਲੱਗ ਰਹੀ ਸੀ, (ਅ) ਮਨ ਭਾਈ= ਮਨ ਵਿਚ ਬੀਤ ਰਹੀ ਸੀ। [3](ਜਾਗ੍ਰਤ ਵਿੱਚ) ਵੇਖੇ। *ਪਾਃ–ਇਸਤ੍ਰੀ।

ਕੀਨਾ॥੩੫॥ਇਹ ਸਗਰੋ ਥਿਰਤੰਤ ਜੁ ਹੋਵਾ। ਅਹੈ ਸਾਚ ਕੈ ਝੂਠੋ ਜੋਵਾ?। ਮਮ ਮਨ ਨਿਸ਼ਚੈ ਆਇ ਨ ਕੋਈ। ਯਾਂਤੇ ਚਿੰਤਾ ਚਿਤ ਬਡ ਹੋਈ॥੩੬॥ ਕ੍ਰਿਪਾ ਕਰਹੁ ਇਹੁ ਸਰਬ ਬਤਾਵਹੁ। ਕਜਾ ਅਚਰਜੁ ਹੋਯੋ?ਸਮੁਝਾਵਹੁ'। ਇਮ ਨ੍ਰਿਪ ਤੇ ਸੁਨਿ ਕੈ ਸਭਿ ਗਾਥ।ਕਹਤਿ ਭਏ ਸ਼੍ਰੀ ਅਰਜਨ ਨਾਥ॥੩੭॥ ‘–ਲਿਖਿਆ ਪ੍ਰਭੁਕੋ,ਕੋ ਨਹਿੰ ਖੋਵਤਿ।ਤਉ ਸਹਾਇਕ ਸਤਿਗੁਰ ਹੋਵਤਿ–। ਇਹ ਗਤਿ ਬੀਤੀ ਹੈ ਭੁਵ ਸੰਗ। ਕਰਹੁ ਨਹੀਂ ਅਪਨੋ ਮਨ ਭੰਗ[1] ॥੩੮॥ ਸਤਿਗੁਰ ਭਏ ਸਹਾਇਕ ਤੇਰੀ। ਚਿਦੈ ਬਿਚਾਰਤਿ ਬਾਤ ਜੁ ਹੇਰੀ। ਜਨਮ ਪਾਵਨੋ ਘਰ ਚੰਡਾਲ। ਤੋਹਿ ਭਾਗ ਮਹਿੰ ਲਿਖਨੋ ਅਟਾਲ[2] ॥੩੯॥ ਸਦਨੁ ਤਜਾਗ ਕੈ ਤੂੰ ਚਲਿ ਆਯੋ।ਸਤਿਗੁਰ ਆਗੈ ਸੀਸ ਨਿਵਾਯੋ। ਧਰੇ ਪਦਾਰਥ ਆਨ ਉਪਾਇਨ।ਕਰਿ ਸ਼ਰਧਾ ਪਰਸੇ ਕਰ ਪਾਇਨ[3]॥੪੦॥ਯਾਂਤੇ ਸਤਿਗੁਰ ਭਏ ਸਹਾਇ। ਸੁਪਨੇ ਮਹਿੰ ਸੋ ਦੀਨ ਬਿਤਾਇ। ਜਨਮ ਚੰਡਾਲ ਜੁ ਧਰਨੋ ਹੁਤੋ। ਸੋ ਇਕ ਜਾਮਨਿ ਮਹਿੰ ਧਰਿ ਬਿਤੋ॥ ੪੧ ॥ ਭਰਮ ਹੁਤੋ ਤੇਰੋ ਮਨ ਮਾਂਹੀ।–ਲਿੱਖਨਾ ਮੇਟ ਸਕਹਿ ਕੋ ਨਾਂਹੀ। ਤੌ ਸਹਾਇਤਾ ਗੁਰ ਕਜਾ ਕਰੈ। ਨਿਫਲਹਿ–,ਇਮ ਸੰਸੋ ਤੂੰ ਧਰੈਂ॥੪੨॥ਸੋ ਬਿਧਿ ਤੁਝ ਕੋ ਕਰਿ ਦਿਖਰਾਈ। ਇਮ ਸ਼੍ਰੀਸਤਿਗੁਰ ਹੋਇ ਸਹਾਈ।ਮਹਾਂ ਕਸ਼ਟ ਤੇ ਲੇਤਿ ਬਚਾਇ।ਜੋ ਸਿਖ ਬਨਿਹੈ ਸ਼ਰਧਾ ਲਜਾਇ'॥੪੩॥ਸੁਨਿ ਕੈ ਨ੍ਰਿਪ ਗਦਿ ਗਦਿ ਹੁਇ ਗਯੋ। ਬੈਠੇ ਮਹਿਦ ਪ੍ਰੇਮ ਉਪਜਯੋ। ਬਹਨੋ ਨਯਨ ਤੇ ਅੱਸ਼ੂ ਪ੍ਰਵਾਹੂ। ਧਰਨੋ ਸੀਸ ਪਗ ਪੰਕਜ ਮਾਂਹੂ॥੪੪॥‘ਧੰਨੁ ਧੰਨੁ ਸ਼੍ਰੀਸਤਿਗੁਰ ਅਰੱਜਨ।ਸਿੱਖਜਨ ਰੱਖਕ ਸੁਨਿ ਜਿਨ ਅਰਜ਼ਨਿ। ਮੈਂ ਅਤਿ ਦੀਨ ਪਰਨੋ ਦਰਬਾਰ। ਗਹੋ ਬਾਂਹੁ ਕੀਜਹਿ ਭਵ ਪਾਰ॥੪੫॥ਤੁਮ ਸਮ ਗੁਰੂ ਪਾਇ ਹੌਂ ਕਹਾਂ। ਜਨਮ ਮਰਨ ਕਾਟੋ ਦੁਖ ਮਹਾਂ। ਨਿਜ ਚਰਨਾਂਮ੍ਰਿਤ ਮੁਝ ਕੋ ਦੇਹੁ। ਸੁੱਧ[4] ਆਪਨੋ ਸਿਖ ਕਰਿ ਲੇਹੁ'॥ ੪੬॥ਸ਼ਰਧਾ ਅਚਲ ਦੇਖਿ ਸ਼੍ਰੀਅਰਜਨ।–ਸੰਸੇ ਮਿਟੇ ਭਯੋ ਅਬਿ ਸੁਧਮਨ–। ਤਬਿ ਜਲ ਕੋ ਮੰਗਵਾਇ ਸੁ ਲੀਨਿ। ਪਦੁ ਅਰਬਿੰਦ ਪਖਾਰਨ ਕੀਨ॥੪੭॥ ਸਹਤ ਭਾਰਜਾ ਭੂਪਤਿ ਪੀਵਾ। ਸਤਿਗੁਰ ਕੋ ਸਿਖ ਮਨ ਤੇ ਥੀਵਾ। ਤਬਿ ਭਾਈ ਕੱਲਜਾਨ ਬੁਲਾਯੋ। ‘ਇਹ ਉਪਕਾਰੀ ਤੁਝ ਕੋ ਲਜਾਯੋ॥੪੮॥ਇਸਕੋ ਪੂਜਨ ਕਰਹੁ ਵਿਸ਼ੇਸ਼ੁ'। ਸੁਨਿ ਸ਼੍ਰੀ ਗੁਰ ਕੋ ਬਾਕ ਨਰੇਸ਼। ਕਹਤਿ ਭਯੋ ‘ਇਹ ਮੇਰੋ ਈਸ਼। ਉਰ ਸਿਮਰੌਂ ਮੈਂ ਧਰਿ ਪਦ ਸੀਸ ॥ ੪੯ ॥ ਇਸ ਕੋ

[1]ਭਾਵ ਉਦਾਸ ਨਾ ਹੋਵੋ। [2]ਅਟੱਲ। [3]ਭਾਵ ਛੋਹੇ ਹਨ ਹੱਥਾਂ ਨਾਲ ਚਰਨ ਗੁਰੂ ਕੇ। [4]ਨਿਰੋਲ।

ਮੈਂ ਅਪੁਨੇ ਸੰਗ ਕਰਿਕੈ। ਗਮਨੌਂ ਸਦਨ ਜਬਹਿ ਹਿਤ ਧਰਿਕੈ। ਲੈ ਜਾਵੌਂ,ਉਪਹਾਰ[1]ਪਠਾਵੌਂ।ਭਾਉ ਬਿਸਾਲ ਕਰੌਂ ਹਰਖਾਵੌਂ[2]॥੫੦॥ਕੇਤਿਕ ‘ਦਿਨ ਸਤਿਗੁਰ ਕੇ ਤੀਰ। ਰਹਤਿ ਭਯੋ ਭੂਪਤਿ ਮਤਿ ਧੀਰ। ਬਹੁਤ ਭਾਂਤਿ ਕੇ ਸੁਨਿ ਉਪਦੇਸ਼ੁ। ਪ੍ਰਭੁ ਕਾ ਸਿਮਰਨਿ ਕਰਹਿ ਹਮੇਸ਼॥੫੧॥ਅੰਮ੍ਰਿਤਸਰ ਕਰਬੇ ਅਭਿਲਾਖਾ[3]। ਨਿਤਪ੍ਰਤਿ ਧਰਹਿ ਪਿਤਾ ਜਿਮ ਭਾਖਾ। ਬਹੁ ਦਿਨ ਰਹਿ ਨ੍ਰਿਪ ਰੁਖਸਦ ਚਹੈ। ਹਾਥ ਜੋਰਿ ਸਤਿਗੁਰ ਸੋਂ ਕਹੈ॥੫੨॥ ‘ਮੋਹਿ ਦਰਬ ਲੈ ਕਰਿ ਨਿਜ ਹਾਥ। ਕਰਹੁ ਸਕਾਰਥ ਸ਼੍ਰੀ ਗੁਰ ਨਾਥ। ਕੋ ਸੁੰਦਰ ਥਲ ਕੋ ਅਵਲੋਕ। ਰਚਹੁ ਤਾਲ ਨਿਰਮਲ ਜਲ ਰੋਕ[4]॥ ੫੩ ॥ ਮੋਹਿ ਭਾਵਨੀ ਐਸੇ ਅਹੈ।ਰਾਵਰਿ† ਕੀ ਮਰਜ਼ੀ ਹਮ ਚਹੈਂ[5]। ਸੁਨਿ ਸ਼੍ਰੀ ਅਰਜਨ ਕਹਿ ਤਿਸੁ ਬੇਰਾ ‘ਇਮ ਸ਼੍ਰੀ ਨਾਨਕ ਤੁਵ ਮਨੁ ਫੇਰਾ॥੫੪॥ ਸ਼੍ਰੀ ਅੰਮ੍ਰਿਤ-ਸਰ ਤੀਰਥ ਭਾਰੀ। ਤਿਸ ਕਰਿਬੇ ਕੋ ਇੱਛ ਹਮਾਰੀ।ਜੇਤਿਕ ਦਰਬ ਪਠਹਿ ਗੋ ਇਹਾਂ ਤਿਹ ਸਰ ਪਰ ਹਮ ਲਾਵਹਿਂ ਮਹਾਂ॥੫੫॥ਦਰਬ ਸਕਾਰਥ ਹੋਹਿ ਭੁਮਾਰਾ। ਲੋਕਨਿ ਪਰ ਅਤਿਸ਼ੈ ਉਪਕਾਰਾ[6]। ਉਰ ਅਨੰਦ ਭਾ ਸੁਨਿ ਕਰਿ ਬੈਨ। ਥ੍ਰਹੁ ਤੇ ਭਰਜੋ ਨੀਰ ਬਹੁ ਨੈਨ॥੫੬॥ ਮਸਤਕ ਟੇਕਿ ਬਿਦਾ ਹੁਇ ਗਯੋ।ਅਪਨੇਸੰਗ ਕੱਲਯਾਨ ਸੁ ਲਯੋ। ਨਿਜ ਰਜਧਾਨੀ ਪ੍ਰਾਪਤਿ ਹੋਵਾ ।ਰਾਜ ਸ਼ੋਯ ਜੁਤਿ ਸਗਰੋ ਜੋਵਾ[7] ॥੫੭॥ਕੋ ਦਿਨ ਢਿਗ ਰਾਖਜੋ ਕੱਲਯਾਨਾ। ਪੁਨ ਥਾਤੀ ਦੈ ਦਰਬ ਮਹਾਂਨਾ[8]। ਨਿਜ ਨਰ ਸੰਗ ਮਿਲਾਇ ਪੁਚਾਯੋ। ਸ਼੍ਰੀ ਅਰਜਨ ਕੇ ਢਿਗ ਚੱਲਿ ਆਯੋ ॥ ੫੮ ॥ ਆਯੋ ਦਰਬ ਦੇਖਿ ਨਿਜ ਪਾਸ। ਚਾਹਤਿ ਸਰ[9] ਕੌ ਕਰਜੋ ਪ੍ਰਕਾਸ਼। ਬੂਝ ਥ੍ਰਿਧ ਭਾਈ ਗੁਰਦਾਸ। ‘ਪਿਖਹੁ ਸਥਾਨ ਕਰਹੁ ਨਿਰਜਾਸ’[10]॥੫੯॥ ਉੱਦਮ ਤੀਰਥ ਰਚਿਬੇ ਕਰਿਓ। ਜਿਸ ਤੇ ਸਿੱਖਨ ਕੋ ਗਨ ਤਰਿਓ। ਸੁਨਹੁ ਕਥਾ ਆਗਲਿ ਜਿਮ ਭਈ। ਕਵਿ ਸੰਤੋਖ ਸਿੰਘ ਸ਼ੁਭ ਨਿਰਮਈ[11] ॥ ੬੦ ॥ ਇਤਿ ਸ੍ਰੀ ਪ੍ਰਤਾਪ ਸ੍ਰੀ ਸੂਰਜ ਗ੍ਰੰਥ ਦੂਤਿਯ ਰਾਸੇ 'ਥ੍ਰਿਪਤਿ' ਪ੍ਰਸੰਗ ਬਰਨਨੰ ਨਾਮ ਤੀਨਤ੍ਰਿੰਸਤੀ ਅੰਸੂ ॥ ੩੩ ॥

੩੪. [ਸੰਤੋਖਸਰ ਵਿਚੋਂ ਜੋਗੀ ਨਿਕਲਿਆ]।

ਦੋਹਰਾ ॥ ਸ਼੍ਰੀ ਅਰਜਨ ਜੀ ਗੁਰ ਭਏ ਪਰਉਪਕਾਰੀ ਪੀਨ[12]। ਕਰਹਿਂ ਉਧਾਰਨ ਅਨਿਕ ਹੀ ਦੇ ਉਪਦੇਸ਼ ਪ੍ਰਬੀਨ ॥੧॥ਚੌਪਈ॥ ਬਚਨ ਪਿਤਾ ਕੇ

[1]ਭੇਟਾ। [2]ਭਾਵ ਗੁਰੂ ਜੀ ਅੰਮ੍ਰਿਤਸਰ ਰਚਨ ਦੀ ਚਾਹ ਕਰਦੇ ਹਨ। [3]ਕੱਠਾ ਹੋਵੇ। [4]ਸਾਰਾ ਰਾਜ ਸੁਖ ਸਮੇਤ ਛੱਡਿਆ। [5]ਬਹੁਤੇ ਧਨ ਦੀਆਂ ਥੈਲੀਆਂ। [6]ਸ਼ੋਭਾ। [7]ਨਿਰਨੇ। [8]ਰਚੀ। [9]ਬੜੇ।

*ਪਾਃ—ਸਤਿਗੁਰ।

ਸਿਮਰਨ ਕਰੇ। ਤੀਰਥ ਸਿਰਜਨ ਇੱਛਾ ਧਰੇ। ਕਰਨੋ ਪ੍ਰਿਥਮ[1]ਬੀਤਨੋ ਚਿਰ ਕਾਲ। ਪੁਨ ਇਕੱਤ੍ਰ ਹੁਇ ਨੀਰ ਬਿਸਾਲ ॥ ੨ ॥ ਮ੍ਰਿਤਕਾ ਸੰਗ ਸੁ ਪੁਰਨੋ ਗਯੋ। ਖਨਨ[2] ਚਿੰਨ੍ਹ ਸਭਿ ਮਿਟਤੋ ਭਯੋ। ਟੋਵਾ ਹੁਤੋ ਅਲਪ[3]ਹੀ ਕਰਿਯੋ। ਸਨੈ ਸਨੈ ਜਲੁ ਸਗਲੋ ਭਰਿਯੋ ॥੩॥ ਚਹੁੰ ਦਿਸ਼ ਤੇ ਢਰਿ ਮ੍ਰਿਤਕਾ ਪਰੀ। ਜਿਸ ਤੇ ਨਾਂਹਿ ਚਿਨਾਰੀ[4] ਕਰੀ। ਇਤਿ ਉਤਿ ਫਿਰੇ ਬ੍ਰਿੰਦ ਤਰੁ ਖਰੇ। ਬਦਰੀ ਆਦਿ ਨ ਜਾਨਿਯ ਪਰੇ ॥੪॥ ਬ੍ਰਿੱਛ ਸਿੰਸਪਾ[5] ਜਾਇ ਸੁ ਹੇਰਾ। ਖਰੇ ਭਏ ਸਤਿਗੁਰ ਤਿਸ ਬੇਰਾ। ਤੀਨ ਕਾਲ ਸਰਬੱਗਯ ਮਹਾਂਨਾ। ਖੋਜਤਿ ਜਿਮ ਅਲਪੱਗਯ ਅਜਾਨਾ॥੫॥ਮਿਟ ਗਯੋ ਚਿੰਨ੍ਹ ਰਹਯੋ ਕੁਛ ਟੋਵਾ। ਨਿਸ਼ਚੈ ਭਯੋ ਨ,ਫਿਰ ਫਿਰ ਜੋਵਾ। ਝਾਰ ਕਰੀਰ ਬੇਲੁ ਬਿਸਤਾਰਾ। ਨਹਿੰ ਨਿਰਨੈ ਕਿਯ ਸਕਲ ਨਿਹਾਰਾ ॥ ੬ ॥ ਫਲ ਦਿਖਾਇ ਚਾਹਤਿ ਬਿਦਤਾਵਾ। ਯਾਂਤੇ ਨਹਿੰ ਤਿਹ ਛਿਨ ਬਿਦਤਾਵਾ। ਬ੍ਰਿੱਛ ਸਿੰਸਪਾ ਤੇ ਥਲ ਜਾਨਾ*। ਤਹਾਂ ਜਾਇ ਕਰਿ ਉੱਦਮੁ ਠਾਨਾ ॥੭॥ ਨਿਸ਼ਚੈ ਤਿਸ ਤੀਰਥ ਕੋ ਕਰਿਯੋ।ਸਭਿਨਿ ਸੰਗ ਸਤਿਗੁਰੁ ਉਚਰਿਯੋ।'ਗੁਰ ਆਗਯਾਤੇ ਪਿਤਾ ਹਮਾਰੇ। ਆਇ ਸੁ ਸਰ ਕਰਿ-ਵਾਇਸੁ ਕਾਰੇ ॥੮॥ ਇਹ ਤੌ ਬਿਦਤ ਚਿੰਨ੍ਹ ਲਖਿ ਪੱਯਤਿ। ਖਨਨੋ ਕਿਤਕਿ ਅਰੁ ਤਰੁ ਦ੍ਰਿਸ਼ਟੱਯਤਿ'। ਇਮ ਸੁਨਿ ਸਭਿ ਨੈ ਕੀਨਸਿ ਨਿਰਨੇ। 'ਆਪ ਜਥਾਰਥ ਕਰਿਹੋ ਬਰਨੇ॥੯॥ਟੋਵਾ ਖਨਨੋ ਸੋ ਪਰਹਿ ਦਿਸਾਈ।ਤੁਮ ਤੇ ਕੌਨ ਲਖਹਿ ਅਧਿਕਾਈ'। ਇਮ ਨਿਸ਼ਚੈ ਕਰਿ ਲਗੇ ਖਨਾਵਨਿ। ਗਨ ਮਜੂਰ, ਸਿਖ ਕਰੇ ਲਗਾਵਨਿ॥੧੦॥ਬ੍ਰਿੰਦ ਖਨਹਿੰ ਸਿਰ ਮ੍ਰਿਤਕਾ ਧਾਰਹਿੰ। ਲੈ ਕਰਿ ਵਹਿਰ ਜਾਇ ਤ੍ਰਟ[6]ਡਾਰਹਿੰ। ਅਨਗਨ ਮਾਨਵ ਆਵਨਿਲਾਗੇ। ਕਿਤੇ ਮਜੂਰ ਸਿੱਖਨ ਬਡਿਭਾਗੇ॥ ੧੧ ॥ ਇਮ ਦਿਨਪ੍ਰਤਿ ਸ਼੍ਰੀ ਅਰਜਨ ਨਾਥੁ। ਲੈ ਕਰਿ ਸਿਖ ਸੰਗਤ ਕੇ ਸਾਥ। ਜਹਿੰ ਕਹਿੰ ਤੇ ਬਹੁ ਕਰੇ ਬੁਲਾ-ਵਨਿ। ਗਨ ਮਜੂਰ ਜੁਤਿ ਕਰਤਿ ਖਨਾਵਨਿ ॥੧੨॥ ਬੈਠਹਿੰ ਜਾਇ ਤਾਂਹਿ ਕੇ ਤੀਰ। ਖੋਦਹਿੰ ਬਹੁ ਮਾਨਵ ਕੀ ਭੀਰ। ਇਕ ਖਨਨੀ ਗਹਿ ਖਨਹਿੰ ਸਬਲ ਥਲ†। ਏਕ ਨਿਕਾਸਹਿੰ, ਭਾਖਹਿੰ 'ਚਲਿ ਚਲਿ' ॥ ੧੩ ॥ ਧਰਹਿੰ

---

[1]ਭਾਵ ਸ਼੍ਰੀ ਗੁਰੂ ਰਾਮਦਾਸ ਜੀ ਦਾ ਪਹਿਲੋਂ ਦਾ ਪੁਟਵਾਇਆ। [2]ਖੋਦਣ ਦੇ। [3]ਥੋਹੜਾ। [4]ਪਛਾਣ। [5]ਟਾਹਲੀ। [6]ਕੰਢੇ ਤੇ। [7]ਕਹੀ ਫੜ ਫੜ ਕੇ। *ਇਸ ਥਾਵੇਂ ਹੁਣ ਤਕ ਗੁਰਦੁਆਰਾ ਹੈ, ਨਾਮ ਟਾਹਲੀ ਸਾਹਿਬ ਸੱਦੀਦਾ ਹੈ, ਕਰਮੋ ਦੀ ਭਿਉਰੀ ਦੇ ਨੇੜੇ ਵਾਰ ਸੰਤੋਖਸਰ ਦੇ ਕਿਨਾਰੇ ਤੇ ਹੈ ਤੇ ਟਾਹਲੀ ਬੀ ਹੈ। †ਪਾ—ਹਨਹਿੰ ਸੁ ਥਲ ਥਲ।

ਭਾਵਨਾ ਕੋਤਿਕ ਆਵਹਿੰ। ਤੀਰਥ ਖਨਹਿੰ ਤਥਾ ਫਲ ਪਾਵਹਿੰ। ਕੋਤਿਕ ਸਿੱਖਨ ਆਪ ਚਲਿ ਆਏ।ਕੋਤਿਕ ਸ਼੍ਰੀਅਰਜਨ ਬੁਲਵਾਏ॥੧੪॥ਭਈਜਹਾਂ ਕਹਿੰ ਪਸਰੀ ਗਾਥਾ। ਸੁਨਿ ਸੁਨਿ ਆਇ,ਨਾਇ ਪਦ ਮਾਥਾ। ਮਹਾਂ ਚੌਪ ਤੇ ਕਾਰ[1] ਨਿਕਾਰਹਿੰ।ਸਿਮਰਹਿੰ ਨਾਮ ਬਿਘਨ ਕੋ ਟਾਰਹਿੰ॥੧੫॥ ਕੋ ਆਵਤਿ ਕੋ ਜਾਤਿ ਅਨੇਕ। ਕੋ ਸੇਵਾ ਕਰਿ ਲਹਹਿ ਬਿਬੇਕ। ਕੋ ਜਗ ਸੁਖ ਕੋ ਬਾਂਛਤਿ ਆਵਹਿ।ਸੁਤ ਬਿਤ ਆਦਿਕ ਸੋ ਤਹਿੰ ਪਾਵਹਿ॥੧੬॥ ਪ੍ਰਾਤਿ ਹੋਤਿ ਲੈ ਸੰਗ ਸਭਿਨਿ ਕੋ। ਸਗਰੇ ਦਿਨ ਮਹਿੰ ਕਰਹਿੰ ਖਨਨ ਕੋ। ਸੰਧਯਾ ਹੋਤਿ ਜਾਤਿ ਬਿਚ ਗ੍ਰਾਮ। ਬਨਹਿ ਦੇਗ ਬਡ ਗੁਰ ਕੇ ਧਾਮ॥੧੭॥ਸਗਰੀ ਸੰਗਤਿ ਪਾਇ ਅਹਾਰੇ। ਤਹਾਂ ਜਾਮਨੀ ਬਸਹਹਿੰ ਸਾਰੇ। ਹੋਤਿ ਭੋਰ ਸਭਿ ਕ੍ਰਿਯਾ ਸੁਧਾਰਿ।ਕਰਹਿੰ ਜਾਇ ਤੀਰਥ ਕੀ ਕਾਰ॥੧੮॥ਇਸ ਪ੍ਰਕਾਰ ਕੋਤਿਕ ਦਿਨ ਕਰੇ।ਖਨਹਿੰ ਮ੍ਰਿੱਤਕਾ ਵਾਹਰਿ ਗਿਰੇ।ਬਹੁ ਗੰਭੀਰ[2] ਕਰਨੇ ਬਰ ਤਾਲ। ਕਹਿ ਕਰਿਵਾਵੈਂ ਗੁਰੂ ਬਿਸਾਲ॥੧੯॥ ਬਹੁ ਸਿੱਖਨ ਕੀ ਹੋਈ ਭੀਰ। ਸੁਨਿ ਸੁਨਿ ਮਹਿਮਾ ਆਵਹਿੰ ਤੀਰ। ਕੋਤਿਕ ਅੰਨੁ ਪੂੰਜ ਕੋ ਆਨਹਿੰ। ਪਾਇ ਦੇਗ ਮਹਿੰ ਸ਼ਰਧਾ ਠਾਨਹਿੰ॥੨੦॥ਕੋਤਿਕ ਧਨੁ ਕੋ ਆਨਿ ਚਢਾਵਹਿੰ। ਦੇਤਿ ਮਜੂ-ਰਨਿ ਤਾਲ ਖਨਾਵਹਿੰ। ਕੋਤਿਕ ਆਪ ਆਇ ਤਹਿੰ ਰਹੈਂ। ਕਰਹਿੰ ਕਾਰ ਸਤਿਗੁਰ ਜਿਮੁ ਚਹੈਂ ॥ ੨੧ ॥ ਕੋਤਿਕ ਘਰ ਤੇ ਅੰਨ ਸੁ ਆਨਹਿੰ।ਅਪਨੋ ਖਾਇ ਕਾਰ ਸੋ ਠਾਨਹਿੰ। ਕਿਤਿਕ ਦੇਗ ਤੇ ਭੋਜਨੁ ਖਾਇੰ। ਸਭਿ ਦਿਨ ਸਰ ਕੀ ਕਾਰ ਕਮਾਇੰ ॥ ੨੨ ॥ ਕੋ ਨਿਸ਼ਕਾਮੁ ਰਹਹਿੰ ਗੁਰ ਪਾਸ। ਕੋ ਸਕਾਮ ਠਾਨਹਿੰ ਅਰਦਾਸ। ਮਹਿਦ ਕਾਜ ਸਰ ਕਰਿਬੇ ਕੇਰਾ। ਸ਼੍ਰੀ ਅਰਜਨ ਮਨ ਲਖਹਿੰ ਬਡੇਰਾ ॥੨੩॥–ਕਿਤੇ ਬਰਖ ਮਹਿੰ ਹੋਵਨ ਹਾਰਾ। ਪਾਕਹਿੰ ਈਟਾਂ ਚਲਿ ਹੈ ਕਾਰਾ। ਅਨਿਕ ਪਜਾਵੇ[3] ਲਾਗਹਿੰ ਜਥੈ। ਤਥਿ ਕਾਰਜ ਬਨਿ ਸਕਹੈ ਸਥੈ॥੨੪॥ਬ੍ਰਿੰਦੁ ਕੁਲਾਲ[4]ਬਸਹਿੰ ਜਥਿਆਈ।ਲਾਇੰ ਪਜਾਵੇ[5]ਲੇਹਿੰ ਪਕਾਈ–।ਸਰਬ ਪ੍ਰਕਾਰ ਚਿਤਹਿੰ ਚਿਤੁ ਮਾਂਹੀ।–ਜਿਮ ਤੜਾਗ[6] ਤੂਰਨ ਹੁਇ ਜਾਹੀ ॥੨੫॥ ਸ਼੍ਰੀ ਗੁਰ ਅਮਰਦਾਸ ਕੀ ਆਇਸੁ। ਪਿਤਾ ਹਮਾਰੇ ਕੋ ਫੁਰਮਾਇਸ। [5]ਤਾਲ ਕਰਹੁ ਚਹੁ ਕੋਨ ਬਿਸਾਲ। ਹੁਇ ਪਾਕੋ ਈਟਨ ਲਗ ਜਾਲ[6]॥ ੨੬ ॥ ਤਥਾ ਪਿਤਾ ਨੇ ਮੋਕਹੁ ਕਹਿਯੋ। ਟਹਿਲ ਤਾਲ ਕੀ ਮਹਿੰ

[1]ਗਾਰ। [2]ਡੂੰਘਾ। [3]ਆਵੇ ਇੱਟਾਂ ਦੇ। [4]ਘੁਮਿਆਰ। [5]ਤਾਲਾਬ, ਸਰੋਵਰ। [6]ਸਾਰਾ, (ਜੀ) ਬਹੁਤੀਆਂ ਇੱਟਾਂ ਲੱਗ ਕੇ।

ਚਿਤ ਚਹਿਯੋ। ਸਰਬ ਪ੍ਰਕਾਰ ਜਿ ਇਹੁ ਬਨ ਜਾਇ। ਗੁਰ ਦੋਨਹੁੰ ਕੀ ਪੁਰਹਿ ਰਜਾਇ-॥੨੭॥ਸਿਮਰਿ ਸਿਮਰਿ ਬਚ ਪੂਰਬ ਗੁਰਕੇ। ਸਭਿ ਕਾਰਜ ਕਰਿਵਾਵਹਿਂ ਸਰ ਕੇ। ਬੈਠੇ ਝਟ ਪਰ ਕਹਹਿਂ,ਖਨਾਵਹਿਂ।ਸਿੱਖਨ ਕੋ ਉਪਦੇਸ਼ ਦ੍ਰਿੜਾਵਹਿਂ॥੨੮॥'ਸਭਿ ਗੁਰ ਕਰਹਿ ਕਾਮਨਾ ਪੂਰੀ। ਬਿਚ ਪਰਲੋਕ ਲਹੁਹੁ ਗਤਿ ਰੂਰੀ'।ਬੀਤੇ ਕੇਤਿਕ ਮਾਸ ਖਨਾਵਤਿ। ਸਰ ਸੇਵਾ ਕੋ ਅਧਿਕ ਜਨਾਵਤਿ॥ ੨੯ ॥ਨਿਤਪ੍ਰਤਿ ਕਾਰ ਅਧਿਕ ਹੀ ਹੋਇ। ਕਰਿ ਚਿਤ ਚੌਂਪ ਖਨਹਿ ਸਭਿ ਕੋਇ। ਬਡ ਗੰਭੀਰ ਭਯੋ ਤਬਿ ਖਨਤੇ। ਬ੍ਰਿੰਦ ਗਿਰਾਵਹਿਂ ਮ੍ਰਿੱਤਕਾ ਅਨਤੇ'॥੩੦॥ਜਬਿਖਨਿਕੇ ਨੰਮ੍ਰੀਬਹੁ ਕਰਿਯੋ।ਬ੍ਰਤਲਾਕ੍ਰਿਤ[2] ਮਠ ਜਾਨਜੋ ਪਰਜੋ[3]। ਦੌਰਿ ਦੌਰਿ ਗੁਰ ਪਾਸ ਉਚਾਰੈਂ।'ਇਕ ਮਠ ਨਿਕਸਜੋ ਲੋਕ ਨਿਹਾਰੈਂ।'॥੩੧॥ ਸੁਨਿ ਕਰਿ ਉਠੇ ਆਪਿ ਜਗ ਸ੍ਵਾਮੀ। ਗਏ ਨਿਕਟ ਤਿਸ ਅੰਤਰਜਾਮੀ। ਸਭਿ ਲੋਕਨ ਕੋ ਤਹਾਂ ਲਗਾਇ। ਕਰਜੋ ਨਿਰਾਲਮ ਚਹੁੰ ਦਿਸ਼ ਥਾਇਂ[4]॥੩੨॥ਦਰਪਰ ਸਿਲਾ ਲਗੀ ਖੁਲ੍ਹਵਾਈ।ਦੇਖਜੋ ਮੁਨੀ ਸਮਾਧਿ ਲਗਾਈ।ਕਸਤੂਰੀ ਸ਼੍ਰੀ ਗੁਰ ਮੰਗਵਾਈ। ਲੈ ਨਵੇਨੀਤਹਿ ਸਾਥ[5] ਮਿਲਾਈ ॥੩੩॥ ਚਰਣ ਸਾਥ ਦੈ ਸਿੱਖ ਲਗਾਏ।ਸਨੈ ਸਨੈ ਤਿਨ ਤੇ ਮਲਵਾਏ।ਦਸਮ ਦ੍ਵਾਰ ਕੋ ਪੁਨਹਿਂ ਘਸਾਵਾ। ਜਿਸੁ ਤੇ ਤਨ ਮਹਿਂ ਉਸ਼ਨ[6] ਉਪਾਵਾ ॥੩੪॥ ਰੋਕ ਪੌਨੁ ਲਗ ਰਹੀ ਸਮਾਧਿ। ਸਰਬ ਭਾਂਤਿ ਕੇ ਸਾਧਨ ਸਾਧ। ਚੇਤਨਤਾ ਤਨ ਮਹਿ ਹੁਇ ਆਈ।ਬੈਠੇ ਬਰਖ ਬਿਤੇ ਸਮੁਦਾਈ॥੩੫॥ਰਾਖਜੋ ਰੋਕ ਜੁ ਦਸਮੇਦ੍ਵਾਰ।ਸਨੈ ਸਨੈ ਸੋ ਪੌਨ[7] ਉਤਾਰ।ਭੂਲ[8]ਆਦਿ ਤੇ ਅਨਿਕ ਉਪਾਇ ਤਿਹ ਸਰੀਰ ਕੋ ਭਲੇ ਬਚਾਇ ॥੩੬॥ ਹੁਤੀ ਜੋਗਤਾ[9] ਸਭਿ ਹੀ ਕਰਿਕੈ। ਸਨੈ ਸਨੈ ਤਨ ਕੀ ਸੁਧਿ ਧਰਿਕੈ। ਦੋਨਹੁੰ ਲੋਚਨ ਜਬੈ ਉਘਾਰੇ। ਸ਼੍ਰੀ ਗੁਰ ਅਰਜਨ ਸਮੁਖ ਨਿਹਾਰੇ ॥ ੩੭ ॥ ਸਨੈ ਸਨੈ ਮੁਖ ਜੀਹ[10] ਚਲਾਇਵ। ਸ਼ੁੱਧ ਆਤਮਾ ਮ੍ਰਿਦੁਲ ਅਲਾਇਵ[11]। 'ਕੌਨ ਨਾਮ ਇਨ ਦੇਹੁ ਸੁਨਾਈ?। ਕਿਹ ਤੇ ਪ੍ਰਾਪਤਿ ਭਈ ਬਡਾਈ? ॥ ੩੮ ॥ ਕਿਸ ਕੋ ਇਹੁ ਨੰਦਨ? ਸਭਿ ਕਹੋ। ਸਮਾਂ ਕੌਨ ਅਬਿ ਜਗ ਮੈਂ ਅਹੋ?।ਜਬਿ ਮੁਹਿ ਸਭਿ ਹੁਇ ਹੈ ਸੱਖਜਾਤਿ।ਔਰ ਬੁਝਹੌਂ ਪੁਨ ਬੱਖਜਾਤਿ' ॥੩੯॥ ਤਬਿ ਬੁੱਢੇ ਕਰ ਜੋਰ ਬਖਾਨਾ। 'ਸੋਢਿਬੰਸ

---

[1]ਹੋਰ ਥਾਵੇਂ। [2]ਗੋਲਾਕਾਰ। [3]ਅਲੂਮ ਹੋਇਆ ਇਕ ਮੱਠ। [4]ਚਾਰੇ ਪਾਸਿਆਂ ਤੋਂ ਵੇਹਲਾ, ਨੰਗਾ। [5]ਮੱਖਣ ਦੇ ਨਾਲ। [6]ਗਰਮੀ। [7]ਸ੍ਵਾਸ। [8]ਰੂਈ। [9]ਮੁਨਾਸਿਬ ਤਰਕੀਬ। [10]ਜਿਹਬਾ। [11]ਸ਼ੁੱਧ ਮਨ ਵਾਲਾ ਕੋਮਲ (ਢਾਕ) ਬੋਲਿਆ।

ਸ਼ੁਭ ਸਿੰਧੁ ਸਮਾਨਾ[1]। ਸ਼੍ਰੀ ਗੁਰ ਰਾਮਦਾਸ ਸੁਖਰਾਸਿ। ਉਪਜੇ ਚੰਦ ਸੁਜਸੁ ਪਰਕਾਸ਼॥੪੦॥ ਤਿਨ ਕੇ ਸੁਤ ਬੁਧਿ[2] ਸਮ ਬੁਧਿਵਾਨ। ਧਰਮ ਆਤਮਾ ਗੁਨ ਗਨ ਖਾਨਿ। ਪਾਪ ਸਮੁੰਦ੍ ਬਿਖੈ ਜਗੁ ਸਾਰਾ। ਸਮ ਜਹਾਜ ਭਾ ਡੂਬਣਿਹਾਰਾ॥ ੪੧॥ ਭਏ ਦੀਪ ਸਮ ਨਰ ਤਨੁ ਧਰਿਯੋ। ਭਵ ਸਗਰੇ ਜਿਨ ਚਾਂਦਨ[3] ਕਰਿਯੋ। ਸ਼੍ਰੀ ਗੁਰ ਨਾਨਕ ਨਾਮ ਅਨੂਪਾ। ਸਰਬ ਜੋਤਿ ਕੀ ਜੋਤਿ ਸਰੂਪਾ॥੪੨॥ ਸੱਤਿਨਾਮ ਸਿੱਖਨ ਉਪਦੇਸ਼ਾ। ਲਾਖਹੁੰ ਮੋਖ ਦੀਨ ਅਕਲੇਸ਼ਾ[4]। ਸਰਬ ਜਗਤ ਮਹਿੰ ਜਸੁ ਬਿਸਤਾਰਾ। ਪ੍ਰਿਥੀ ਭੂਲਤਿ[5] ਕੋ ਭਾਰ ਨਿਵਾਰਾ॥੪੩॥ ਤਿਨ ਤੇ ਲਈ ਗੁਰੁਵ[6] ਬਡਿਆਈ। ਗੁਰ ਅੰਗਦ ਬੈਠੇ ਗੁਰਿਆਈ। ਅਸਰ ਜਰਨ ਜਿਨ ਕੇ ਨ ਸਮਾਨਾ। ਸਿੱਖਨ ਉਧਾਰੇ ਬਿਦਤ ਜਹਾਨਾ॥੪੪॥ ਸ਼੍ਰੀ ਗੁਰ ਅਮਰਦਾਸ ਤਿਨ ਪਾਛੇ। ਬੈਠੇ ਗੁਰ ਗਾਦੀ ਪਰ ਆਛੇ। ਸਕਲ ਜਗਤ ਮਹਿੰ ਭਗਤਿ ਦ੍ਰਿੜਾਈ। ਅਨਿਕ ਨਰਨਿ ਕਹੁ ਦਈ ਬਡਾਈ ॥੪੫॥ ਸ਼੍ਰੀ ਗੁਰ ਨਾਨਕ ਮਹਾਂ ਮਸਾਲ[7]। ਕਲੀ ਕਾਲ ਹਤਿ ਤਿਮਰ ਬਿਸਾਲ। ਲਾਖੇਂ ਦੀਪਕ ਜਿਨ ਤੇ ਜਾਗੇ। ਨਰ ਬਡਭਾਗ ਪਗਨ ਜੋ ਲਾਗੇ ॥੪੬॥ ਤਿਸ ਮਸਾਲ ਤੇ ਜਗੀ ਮਸਾਲ। ਸ਼੍ਰੀ ਅੰਗਦ ਜੀ ਭਏ ਕ੍ਰਿਪਾਲ। ਇਨ ਤੇ ਦੀਪਕ ਜਗੇ ਅਨੇਕ। ਹੋਏ ਗਯਾਨੀ ਸਹਤ ਬਿਬੇਕ ॥ ੪੭ ॥ ਤਿਨਹੁ ਤੀਸਰੀ ਦਿਪੀ[8] ਮਸਾਲ। ਕਰਨੋ ਚਾਦਨਾ ਤਮ ਗਨ ਟਾਲਿ[9]। ਅਨਗਨ ਦੀਪਕ ਜਾਗੇ ਜਗ ਮੈਂ। ਪਰੇ ਆਨਿ ਸ਼ਰਨੀ ਜੇ ਪਗ ਮੈਂ ॥ ੪੮ ॥ ਤਿਸ ਮਸਾਲ ਤੇ ਜਗੀ ਮਸਾਲ। ਸ਼੍ਰੀ ਗੁਰੁ ਰਾਮਦਾਸ ਤਮ ਟਾਲਿ[10]। ਤਿਨ ਕੇ ਸੁਤ ਸ਼੍ਰੀ ਅਰਜਨ ਏਹੁ। ਤਿਸੀ ਜੋਤਿ ਕੀ ਪੰਚਮ ਦੇਹਿ॥੪੯॥ ਅਬਿ ਕਲਜੁਗ ਕੋ ਕਾਲ ਕਰਾਰਾ[11]। ਬਰਖ ਪੰਚਮੋ ਲਖਹੁ ਹਜਾਰਾ। ਬਿਨਾ ਕਾਲਤੇ ਜੋਰ ਕਲੀ ਸੋ[12]। ਤਿਹ ਮਿਟਾਵਨੇ ਭਾਂਤਿ

[1]ਸਮੁੰਦ ਵਤ। [2]ਬੁਧਿ ਨਾਮ ਹੈ ਗਯਾਨ ਦਾ, ਜੋ ਗਯਾਨ ਸਮ ਗਯਾਨਵਾਨ ਹੈ। (ਅ) [ਸੰਸਃ, ਬੁਦਿ] ਗੋਤਮ ਬੁਧ ਜੀ ਦੀ ਬੁਧੀਮਤਾ ਦਾ ਅੰਗ ਲੈਕੇ ਇਹ ਦ੍ਰਿਸ਼ਟਾਂਤ ਦਿੱਤਾ ਹੈ। (ੲ) ਬੁਧ ਇਕ[1] ਗ੍ਰਹ ਦਾ ਨਾਮ ਹੈ, [ਸੰਸਃ ਬੁਧ] ਜੋ ਤਾਰਾ ਦਾ ਪੁੱਤ੍ਰ ਸੀ; ਉਹ ਅਰਥ ਏਥੇ ਕਰਨਾ ਅਸ਼ੁੱਧ ਹੈ, ਕਿਉਂਕਿ ਕਵਿ ਜੀ ਉਪਮਾ ਦੀ ਤੁੱਲਤਾ ਬੁਧੀਮਤਾ ਦੀ ਦੇ ਰਹੇ ਹਨ ਤੇ ਇਹ ਬੁੱਧ ਗਯਾਨ ਵਿਚ ਪ੍ਰਸਿੱਧ ਨਹੀਂ ਹੈ। (ਸ) ਬੁਧ+ਸਮ=ਸਮਬੁਧ ਤੋਂ ਭਾਵ ਬ੍ਰਹਮਨੇਸ਼ੀ ਤੇ ਬੁਧਿਵਾਨ ਤੋਂ ਬ੍ਰਹਮ ਸ਼ੋਭਾ ਭਾਵ ਵੀ ਲੈਂਦੇ ਹਨ। [3]ਚਾਨਣਾ। [4]ਕਲੇਸ਼ਾਂ ਤੋਂ ਰਹਿਤ ਕਰ ਦਿੱਤੇ। (ਅ) ਅਕਲ ਦੇ ਈਸ਼ੁਰ=ਬੁਧਿਵਾਨ ਜੀ ਨੇ। [5]ਡੋਲ ਰਹੀ ਪ੍ਰਿਥਵੀ ਦਾ। [6]ਵੱਡੇ, ਭਾਰੀ। [7]ਜੋਤ [ਅਃ, ਮਸ਼ਅਲ]। [8]ਤਿਨ੍ਹਾਂ ਤੋਂ ਪ੍ਰਕਾਸ਼ੀ ਤੀਜੀ ਮਸ਼ਾਲ। [9]ਅੰਧਕਾਰ ਸਾਰਾ ਦੂਰ ਕਰਕੇ। [10]ਅੰਧੇਰਾ ਦੂਰ ਕਰਨ ਵਾਲੇ। [11]ਭਯਾਨਕ। [12]ਇਸ ਕਲਜੁਗ ਦਾ ਜੋਰ ਹੈ ਸਮੇ ਤੋਂ ਅਗੋਂ ਹੀ।

ਭਲੀ ਸੋ ॥੫੦॥ ਇਹ ਤੀਰਥ ਕੋ ਥਾਨੁ ਖਨਾਵਾ। ਜਿਸ ਤੇ ਤੁਮਰੋ ਦਰਸ਼ਨੁ ਪਾਵਾ। ਅਪਨ ਪ੍ਰਸੰਗ ਸੁਨਾਵਹੁ ਅਬੈ। ।ਬਸਮੇ ਚਾਹਤਿ ਸੁਨਿਬੋ ਸਬੈ' ॥ ੫੧॥ਜੋਗੀ ਭਯੋ ਅਨੰਦ ਬਿਲੰਦ ।ਸੁਨਿਕੈ ਪਤੇ ਸਿਮਰਿ ਸੁਖਕੰਦੁ। ਕਹਿਨ ਲਗਯੋ 'ਮੈਂ ਜੋਗ ਕਮਾਯੋ। ਆਜੁ ਸਫਲ ਭਾ ਦਰਸ਼ਨ ਪਾਯੋ ॥੫੨॥ ਭ੍ਰਮ ਭਵਿੱਖਤ ਕੋ ਬਡ ਗਯਾਤਾ। ਮਮ ਗੁਰ ਹੁਤੋ ਗਯਾਨ ਕੋ ਦਾਤਾ। ਤਿਸ ਕੀ ਸ਼ਰਨਿ ਪਰਯੋ ਮੈਂ ਜਾਈ। ਨਾਨਾ ਭਾਂਤਿਨਿ ਸੇਵ ਕਮਾਈ ॥ ੫੩ ॥ ਮੁਕਤਿ ਕਰਨਿ ਹਿਤ ਮੋਕਹੁ ਭਾਖਾ।–ਅਧਿਕ ਬਿਲੰਬ ਪੂਰਹਿਅਭਿਲਾਖਾ॥ਅਬਿ ਤੇ ਤੁਝ ਮੇਰਾ ਬਰ ਹੋਵਾਮੋਖ ਪਾਇ ਅੱਗਯਾਨਹਿ ਖੋਵਾ ॥੫੪॥ ਚਿਰੰਜੀਵ ਭਵ ਹੋਇ ਸਰੀਰਬੈਠਹੁ ਲਾਇ ਸਮਾਧਿ ਸੁ ਧੀਰ*। ਮਠ ਕੋ ਸਾਜਿ ਇਸੀ ਥਲ ਰਹੋ। ਤਬਿਹੀ ਸਮਾਂ ਗਯਾਨ ਕੋ ਲਹੋ ॥੫੫॥ਸ਼੍ਰੀ ਗੁਰੁ ਅਰਜਨ ਹੁਇਂ ਅਵਿਤਾਰ। ਤੀਰਥ ਬਿਦਤਾਵਹਿ ਸ਼ੁਭ ਬਾਰਿ[1]। ਜਬਿ ਖਨਿਹੈਂ ਇਸ ਥਲ ਕੋ ਆਇ।ਤੋਹਿ ਨਿਕਾਸਹਿ ਨਿਜ ਦਰਸਾਇ॥੫੬॥ਅਪਨੋ ਪ੍ਰਸ਼ਨ ਠਾਨਿ ਤਿਨ ਪਾਹੀ।ਸੁਨਿਹੋ ਬਾਕ ਗਯਾਨ[2]ਜਿਨ ਮਾਂਹੀ। ਤਬਿ ਤੋਰੋ ਹੁਇ ਹੈ ਕੱਲਯਾਨੁ–। ਇਮ ਭਾਖਯੋ ਗੁਰੁ ਕਰੁਨਾ ਠਾਨਿ॥੫੭॥ ਤਬਿ ਕੋ ਮੈਂ ਇਹੁ ਮਠ ਚਿਨਵਾਇ। ਨਿਸ਼ਚੈ ਰਹਯੋ ਸਮਾਧਿ ਲਗਾਇ।ਮ੍ਰਿਤਕਾ ਊਪਰ ਪਰੀ ਨ ਲਹਿਯੋ। ਨਿਜ ਗੁਰੁ ਥਰ ਤੇ ਜੀਵਤਿ ਰਹਿਯੋ ॥੫੮॥ ਮੁਕਤਿ ਹੋਨਿ ਕੋ ਅਬਿ ਭਾ ਕਾਲ'। ਇਮੁ ਕਹਿ ਜੋਗੀ ਸ਼ੁੱਧ ਬਿਸਾਲ ।ਸ੍ਰੀ ਅਰਜਨ ਕੇ ਚਰਨਨ ਪਰਿਯੋ। ਬਿਨੈ ਕਰਤਿ ਭਾ ਸ਼ਾਂਤੀ ਢਰਿਯੋ†॥੫੯॥'ਤੁਮਰੇ ਬਚਨਨ ਤੇ ਕੱਲਯਾਨ। ਕਰਹੁ ਸੁਨਾਵਨ ਕ੍ਰਿਪਾ ਨਿਧਾਨ !। ਜੇ ਕਰਿ ਜਗਤਿ ਝੂਠਿ ਇਹੁ ਹੋਇ। ਭਾਸਤਿ ਕਯੋਂ ਆਛੇ[3]ਸਭਿ ਕੋਇ?॥੬੦॥ ਜੇ ਕਰਿ ਸਾਚ ਕਹੋ ਜਗ ਅਹੈ। ਗਯਾਨਵਾਨ ਕਿਉਂ ਝੂਠੋ ਲਹੈ?।ਆਤਮ ਕੋ ਸਰੂਪ ਜਿਮੁ ਲਹੀਏ।ਇਕ ਹੀ,ਬਹੁਤ ਭਾਂਤਿ ਕਿਮ ਕਹੀਏ?[4]॥ ੬੧ ॥ ਚਲਹਿ ਜੀਵ ਜੰਗਮ ਇਹੁ ਸਾਰੇ। ਕਿਮ ਕੂਟੱਸਥ ਰਹੈਂ ਨਿਰਧਾਰੇ[5]?।ਜਗਤ ਰੂਪ ਇਹੁ ਆਪੇ ਬਨਿਕੈ। ਕਿਮਨਿਰਲੇਪ ਰਹਤਿ ਸਭਿ ਜਨਕੈ[6]॥੬੨॥ਬ੍ਰਹਮਆਤਮਾ ਨਾਮ ਜਿਸੀ ਕੋ।ਕਿਮਸਰੂਪ ਮੈਂ ਲਖੋਂ ਤਿਸੀਕੋ?। ਜੁਗ ਅਨੇਕ ਗਨ ਮੁਨੀ ਬਿਤਾਏ।ਭਨਤਜੋ ਥਕੇ ਪਾਰ

[1]ਸ੍ਰੋਸ਼ਟਤਾ ਵਾਲਾ। (ਅ) ਸ਼ੁਭ ਸਮੇਂ । (ਏ) ਸ਼ੁਭ ਬਾਰ=ਅੰਮ੍ਰਿਤ। [2]ਗਯਾਨ ਵਾਲ ਵਾਕ। [3]ਸਭ ਕਿਸੇ ਨੂੰ 'ਹੈ' ਯਾ 'ਸਤਿ' ਕਿਉਂ ਭਾਸਦਾ ਹੈ ? [4]ਭਾਵ, ਜੇ ਆਤਮਾ ਦਾ ਸਰੂਪ ਹੈ 'ਇਕ' ਤਾਂ ਇਸ ਵਿਚ ਬਹੁਤਾ ਪਨ (ਨਾਨੱਤ੍ਵ) ਕਿਵੇਂ ਹੈ ? [5]ਕੀਕੂੰ ਅਚਲ (ਇਕ ਸਮਾਨ) ਰਹਿੰਦਾ ਹੈ ਨਿਸ਼ਚੇ ਕਰਕੇ(ਯਾ ਸਮਬਾਓ)। [6]ਸਭ ਜੀਵਾਂ ਤੋਂ। *ਪਾ:–ਸਰੀਰ। †ਪਾ:–ਭਰਜੋ।

ਨਹਿੰ ਪਾਏ ॥੬੩॥ ਜਿਸ ਕੇ ਬ੍ਰਹਮ ਹੋਵੈ ਸੱਖਜਾਤਿ। ਚਿਤ ਸ਼ਾਂਤੀ ਤਿਸ ਕੇ ਬਖਜਾਤ।ਪਰੈ ਅਪਰ ਪਦ ਜਿਸ ਕੇ ਨਾਂਹਿ।ਸੱਤਜ ਅਨੰਦ ਅਨਾਦੀ ਆਹਿ॥ ੬੪॥ਬ੍ਰਹਮ ਸਰੂਪ ਰਿਦੈ ਬਿਦਤਾਵਉ।ਮੁਰ[1] ਗੁਰਕੇ ਬਰ ਤੁਮਸਫਲਾਵਉ[2]। ਦੀਰਘ ਮਹਿਦ ਬੈਸ ਜਿਸ ਤਨੁ ਕੀ। ਜਤਨ ਸਾਧ ਰੋਕੀ ਗਤਿ ਮਨ ਕੀ॥ ੬੫॥ਸ਼੍ਰੀ ਅਰਜਨ ਕੋ ਪਾਇ ਬਹਾਨਾ। ਚਾਹਤਿ ਚਿਤ ਅਤਿਸ਼ੈ ਕੱਲਜਾਨਾ। ਸਭਿਹਿਨਿ ਮਹਿੰ ਜੋਗੀ ਅਸ[3]ਕਹੈ। ਦੇਖਤਿ ਨਰ ਗਨ ਬਿਸਮੈ ਰਹੈ ॥੬੬॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਜੋਗੀ ਨਿਯਸਨਿ' ਪ੍ਰਸੰਗ ਬਰਨਨੰ ਨਾਮ ਚਤਰਤਿੰਸਤੀ ਅੰਸੂ ॥ ੩੪ ॥

੩੫. [ਜੋਗੀ ਪ੍ਰਤਿ ਉਪਦੇਸ਼। ਵੇਦਾਂਤ]।

ਦੋਹਰਾ। ਸ਼੍ਰੀ ਗੁਰ ਕ੍ਰਿਪਾ ਨਿਧਾਨ ਸੁਨਿ ਲਖਿਕੈ ਸੁਧਿ ਅਧਿਕਾਰ। ਨਿਰਨੈ ਕੀਨਸਿ ਬ੍ਰਹਮ ਕੋ ਤਿਸ ਪ੍ਰਤਿ ਬਾਕ ਉਚਾਰ॥ ੧ ॥ ਚੌਪਈ॥'ਭੋ ਜੋਗੇਸ਼ੁਰ! ਅਚਰਜ ਅਹੈ। ਅਕਹਿ[3]ਬ੍ਰਹਮ ਕੋ ਕਿਮੁ ਕੋ ਕਹੈਨਾਮ ਅਗੋਚਰ[4]ਭਾਖਤਿ ਤਾਂਹਿ। ਕਿਸੀ ਰਿਖੀਕ ਬਿਸ਼ੈ ਕਬਿ ਨਾਂਹਿ[5] ॥੨॥ ਤਉ ਜਨਾਵਨ ਸਿੱਖਨਿ ਕਾਰਨ। ਕਰੁਨਾ ਕਰਿ ਗੁਰੁ ਕਰਹਿੰ ਉਚਾਰਨ। ਰਚਹਿੰ ਸਮਿੱਗ੍ਰੀ ਜੋ ਮਨ ਅਪਨੇ। ਸੱਤਜ ਪ੍ਰਤੀਤਿ ਹੋਤਿ ਸਭਿ ਸੁਪਨੇ ॥ ੩ ॥ ਭੈ ਕੋ ਪਾਇ ਉਠੇ ਥਰੜਾਇ। ਤ੍ਰਿਯ ਸੰਗਮ ਤੇ ਰੇਤ ਮੁਚਾਇ[6]। ਹਸਹਿ ਕਹੂੰ, ਕਬਿ ਰੁਦਨ ਪੁਕਾਰੈ। ਕਬਹੁੰ ਬਿਖਾਦ ਅਧਿਕ ਉਰ ਧਾਰੈ ॥ ੪ ॥ ਜੋ ਸੁਪਨੇ ਮਹਿੰ ਜਾਨੇ ਸਾਚੇ। ਸੋਗ ਹਰਖ ਤੇ ਤਿਹ ਛਿਨ ਰਾਚੇ। ਜੇਕਰਿ ਕੂਰ ਲਖਹਿ ਇਹੁ ਤਬੈ। ਸੁਪਨ ਕ੍ਰਿਯਾ ਇਹ ਹੋਇ ਨ ਸਬੈ ॥ ੫ ॥ ਜਿਮ ਬਾਜੀਗਰ ਅਪਨੀ ਮਾਯਾ। ਮਿੱਥ੍ਯਾ ਲਖਿ ਸੋਗ ਨ ਹਰਖਾਯਾ[7]। ਜਬਿ ਸੁਪਨਾ ਇਸਕੋ ਮਿਟਿ ਜਾਵੈ।ਝੂਠੋ ਲਖਹਿ ਨ ਪੁਨ ਬਿਰਮਾਵੈ[8] ॥੬॥ ਪਿਖਨੋ ਕੇਹਰੀ ਸੁਪਨੇ ਮਾਂਹੀ। ਜਾਗੇ ਤੇ ਭਾਗੈ ਕਿਤ ਨਾਹੀ। ਸੁਪਨ ਸਮਿੱਗ੍ਰੀ ਸਕਲੀ ਲਖਿ ਇਮ। ਹਰਖ ਸ਼ੋਕ ਕੋ ਕਰਹਿ ਨ ਉਰ ਕਿਮ[9] ॥੭॥ ਤਿਸੀ ਰੀਤਿ ਜਾਵਦ[10] ਅੱਗ੍ਯਾਨਾ। ਜਗਤ ਸਾਚ ਜਨਿਯਤਿ[11] ਬਿਧਿ ਨਾਨਾ। ਪ੍ਰਾਪਤਿ ਇਸ਼ਟ ਹਰਖ ਉਰ-ਭਾਰੈ[12]। ਹੋਤਿ ਅਨਿਸ਼ਟ[13] ਸ਼ੋਕ ਕਰਿ ਭਾਰੈ ॥੮॥ ਰਾਗ ਦ੍ਵੈਸ਼ ਭੈ ਆਦਿਕ

---

[1]ਮੇਰੇ। [2]ਐਸਾ। [3]ਜੋ ਕਿਹਾ ਨਹੀਂ ਜਾ ਸਕਦਾ। [4]ਇੰਦ੍ਰਿਆਂ ਤੋਂ ਪਰੇ। [5]ਇੰਦ੍ਰੀਆਂ ਦਾ(ਉਹ)ਵਿਸ਼ਾ ਨਹੀਂ।[6]ਬੀਰਜ ਪਾਤ ਹੁੰਦਾ ਹੈ। [7]ਬਾਜੀਗਰ ਅਪਨੀ ਮਾਯਾ ਨੂੰ ਝੂਠੀ ਲਖਕੇ ਨਾ ਸੋਗ ਤੇ ਨਾਂ ਹੀ ਹਰਖ ਕਰਦਾ ਹੈ। [8]ਭੁੱਲਦਾ ਨਹੀਂ ਫਿਰ। [9]ਹਰਖ ਸ਼ੋਕ ਨੂੰ ਦਿਲ ਵਿਚ ਕਿਸੇ ਤਰ੍ਹਾਂ ਨਹੀਂ ਕਰਦਾ। [10]ਜਿਤਨਾਂ ਚਿਰ । [11]ਭਾਸਦਾ ਹੈ। [12](ਮਨ ਨੂੰ) ਪਿਆਰੀ ਵਸਤੂ ਦੇ ਮਿਲਿਆਂ ਰਿਦੇ ਵਿਚ ਪ੍ਰਸੰਨ ਹੁੰਦਾ ਹੈ। [13]ਨਾ ਪਿਆਰੀ (ਭਾਵ ਦੁਖਦਾਈ) ਵਸਤੂ ਦੇ ਮਿਲਿਆਂ।

ਜੋਈ। ਇਨ ਕੋ ਧਰਤਿ ਅਨਿਕ ਦੁਖ ਖੋਈ[1]। ਬਡੇ ਭਾਗ ਤੇ ਸਤਿਗੁਰ ਪਾਇ। ਮਿਟਹਿ ਕਲੇਸ਼ ਸੁ ਲੇਤਿ ਬਚਾਇ ॥ ੯ ॥ ਜਿਮ ਸੁਪਨੇ ਮਹਿੰ ਸ਼ੇਰ ਕਰਾਲ। ਦੇਖਤਿ ਉਪਜਹੋ ਤ੍ਰਾਸ ਬਿਸਾਲ। ਭਾਗਹੋ ਜਾਇ ਨ, ਗਿਰ ਗਿਰ ਜਾਵੈ। ਹੋਤਿ ਅਸ਼ੱਕਜ[2]*, ਡਰੈ, ਬਰੜਾਵੈ॥੧੦॥ਇਤਨੇ ਮਹਿੰ ਜਾਗ੍ਰਤ ਨਰ ਆਯੋ। ਦੁਖਤਿ ਜਾਨਿ ਕੈ ਪਕਰਿ ਜਗਾਯੋ॥ਤ੍ਰਸਤਿ ਜਾਨਿ, ਤਿਮ ਸਤਿਗੁਰ ਦੇਖਹਿੰ। ਉਪਦੇਸ਼ਹਿੰ ਸੁਖ ਦੇਤਿ ਬਿਸ਼ੇਖਹਿੰ ॥੧੧॥ ਜਨਮ ਮਰਣ ਦੋ ਤੁਝ ਮਹਿੰ ਨਾਂਹੀ। ਭੂਖਨ ਤ੍ਰਿਖਾ ਨ ਹੈ ਤੁਹਿ ਮਾਂਹੀ। ਹਰਖ ਸ਼ੋਕ ਕੋ ਲੇਸ਼ ਨ ਤੋ ਮੈਂ ਇਨਤੇ ਪਰੇ ਰੂਪ ਲਖਿ ਸੋ–ਮੈਂ–॥੧੨॥ਇੱਤਮਾਦਿਕ ਜਥਿ ਦੈ ਉਪਦੇਸ਼। ਰਿਦੈ ਹਾਨ ਅੱਗਜਾਨ ਅਸ਼ੇਸ਼।ਤਬਿ ਇਹੁ ਜਗਤ ਝੂਠਿ ਇਮ ਮਾਨੈ[7]।ਤਿਸ ਪਰ ਸ਼੍ਰੀ ਗੁਰੁ ਸ਼ਬਦ ਬਖਾਨੈ ॥੧੩॥

ਸੂਹੀ ਮਹਲਾ ੫ ਘਰੁ ੧

੧ ਓ ਸਤਿਗੁਰਪ੍ਰਸਾਦਿ ॥

ਬਾਜੀਗਰ ਜੈਸੇ ਬਾਜੀ ਪਾਈ ॥ ਨਾਨਾ ਰੂਪ ਭੇਖ ਦਿਖਲਾਈ ॥ ਸਾਂਗ ਉਤਾਰਿ ਥੰਮ੍ਹਿਓ ਪਾਸਾਰਾ ॥ ਤਬ ਏਕੋ ਏਕੰਕਾਰਾ ॥ ੧ ॥ ਕਵਨ ਰੂਪ ਦਿਸਟਿਓ ਬਿਨਸਾਇਓ ॥ ਕਤਹਿ ਗਇਓ ਉਹੁ ਕਤ ਤੇ ਆਇਓ ॥ ੧ ॥ ਰਹਾਉ ॥ ਜਲ ਤੇ ਊਠਹਿ ਅਨਿਕ ਤਰੰਗਾ ॥ ਕਨਿਕ[8] ਭੂਖਨ ਕੀਨੇ ਬਹੁ ਢੰਗਾ ॥ ਬੀਜੁ ਬੀਜਿ ਦੇਖਿਓ ਬਹੁ ਪਰਕਾਰਾ ॥ ਫਲ ਪਾਕੇ ਤੇ ਏਕੰਕਾਰਾ ॥ ੨ ॥ ਸਹਸ ਘਟਾ[9] ਮਹਿ ਏਕੁ ਆਕਾਸੁ ॥ ਘਟ[9] ਫੂਟੇ ਤੇ ਓਹੀ ਪ੍ਰਗਾਸੁ ॥ ਭ੍ਰਮ ਲੋਭ ਮੋਹ ਮਾਇਆ ਵਿਕਾਰ ॥ ਭ੍ਰਮ ਛੂਟੇ ਤੇ ਏਕੰਕਾਰ ॥੩॥ ਓਹੁ ਅਬਿਨਾਸੀ ਬਿਨਸਤ ਨਾਹੀ ॥ ਨਾ ਕੋ ਆਵੈ ਨਾ ਕੋ ਜਾਹੀ ॥ ਗੁਰਿ ਪੂਰੈ ਹਉਮੈ ਮਲੁ ਧੋਈ ॥ ਕਹੁ ਨਾਨਕ ਮੇਰੀ ਪਰਮਗਤਿ ਹੋਈ ॥ ੪ ॥ ੧ ॥

ਚੌਪਈ॥ [6]ਬਾਜੀਗਰ ਜਿਮ ਬਾਜੀ ਪਾਵਹਿ। ਅਨਿਕ ਰੂਪ ਕਰਿ ਸ੍ਵਾਂਗ ਦਿਖਾਵਹਿ। ਕ੍ਰਿਯਾ ਕਰਾਵਤਿ ਅਨਿਕ ਪ੍ਰਕਾਰਾ। ਫਿਰਹਿ, ਲਰਹਿ ਬਡ ਬਾਂਧਿ ਅਖਾਰਾ ॥੧੪॥ ਇਕ ਬਾਜੀਗਰ ਤਿਨ ਮਹਿੰ ਸਾਚਾ ਬਾਜੀ ਸਭਿ ਮਿੱਥਜਾ ਕਚ ਪਾਚਾ। ਸਗਰੀ ਪੁਤਰੀ ਪੁਰਖ ਅਧੀਨੂ[5]। ਨਾਚਹਿੰ ਜਥਾ ਨਚਾਵਨ ਕੀਨੂ ॥ ੧੫ ॥ ਕਿਸਹਿ ਪਲਾਵਹਿ, ਕਿਸੇ ਜਿਤਾਵਹਿ। ਕੋ ਸੋਗੀ ਕੋ ਹਰਖ ਉਪਾਵਹਿ। ਜਬਹਿ ਸੰਕੋਚਹਿ ਸਕਲ ਪਸਾਰਾ। ਰਹੈ ਇਕਾਕੀ ਕਰਨੈਹਾਰਾ[6]॥੧੬॥ਤਿਮ ਜਾਨਹੁੰ ਪਰਮੇਸ਼ੁਰ ਰੂਪਾਨਿਜ ਇੱਛਾ ਤੇ ਕਰਹਿ ਅਨੂਪ। ਅਖਿਲ ਚਰਾਚਰ ਕੋ ਉਪਜਾਯੋ। ਅਪਨ ਸ਼ਕਤਿ ਤੇ ਮਧਿ ਪ੍ਰਵਿਸ਼ਾਯੋ[7] ॥

[1]ਸਹਾਰਦਾ ਹੈ। [2]ਕਮਜ਼ੋਰ। [3]ਸੋਨਾ। [4]ਘੜਾ। [5]ਸਾਰੀਆਂ ਪੁਤਲੀਆਂ ਪੁਰਖ (ਬਾਜੀਗਰ) ਦੇ ਅਧੀਨ ਹਨ। [6]ਭਾਵ ਬਾਜੀਗਰ। [7]ਵਿੱਚ (ਆਪ) ਪ੍ਰਵੇਸ਼ਿਆ ਹੈ। *ਪਾ:–ਅਸ਼ਕਤਿ।

੧੭॥ ਚੇਤਨਤਾ ਜੀਵਨੁ ਕਹੁ ਹੋਈ। ਕ੍ਰਿਆ ਕਰਤਿ ਜਿਸ ਤੇ ਸਭਿ ਕੋਈ। ਦੁਖ ਸੁਖ ਤੇ ਹੈ ਬਿਖਮ ਮਹਾਨੇ[1]। ਇਸ ਮਹਿੰ ਕਰਮ ਹੇਤਤਾ[2] ਜਾਨੇ॥੧੮॥ ਜਬਿ ਚਾਹਤਿ ਇਨ ਲੈ ਕਹੁ ਕਰਿਬੇ[3]।ਅਖਿਲ ਬਿਨਾਸਹਿ ਏਕਹੁ ਥਿਰਬੇ[4] ।[5]ਉਤਪਤਿ ਕੌਨ ਰੂਪ ਇਹੁ ਹੋਇ ?।ਕਹੋ ਬਿਨਾਸ਼ਮਾਨ ਹੈ ਕੋਇ?॥੧੯॥ ਇਸ ਪਰ ਸੁਨਹੁ ਅਪਰ ਦ੍ਰਿਸ਼ਟਾਂਤ।ਜਿਸੁ ਬਿਧਿ ਹੋਇ ਸੁਨਹੁ ਸਭਿ ਭਾਂਤਿ। ਜਲ ਤੇ ਅਧਿਕ ਤਰੰਗ ਉਠੰਤੇ। ਲਘੁ ਦੀਰਘ ਹੈ ਪੁਨ ਬਿਨਸੰਤੇ ॥੨੦॥ ਭਏ ਤਰੰਗ ਅਹ ਜਲ ਸੋਈ। ਨਾਮ ਮਾਤ੍ਰ ਇਕ ਤਿਨ ਕਹੁ ਹੋਈ। ਜੇ ਨਹਿੰ ਜਾਨਤਿ ਸੋ ਇਮੁ ਕਹੀ।–ਭਯੋ ਤਰੰਗ ਸੁ ਜਲ ਹੈ ਨਹੀਂ–॥੨੧॥ਜੋ ਜਲ ਜਾਨਹਿੰ ਅਖਿਲ ਤਰੰਗੁ। ਸਿੱਧ ਕਰਹਿ ਕਾਰਜ ਸਰਬੰਗ। ਪਾਨ ਸ਼ਨਾਨ ਕਰਹਿ ਸਭਿ ਰੀਤਿ।ਤ੍ਰਿਖਾ ਮਲਿਨਤਾ ਬਿਨ ਹੈ ਨੀਤ॥੨੨॥ਅਪਰ ਤੀਸਰੋ ਜੋਗੀ ਸੁਨੋ। ਸ਼ੁਭ ਦ੍ਰਿਸ਼ਟਾਂਤ ਰਿਦੈ ਇਮੁ ਗੁਨੋ। ਕੰਚਨ ਏਕ ਬਨਨੋ ਬਹੁ ਭਾਂਤਿ। ਕੁੰਡਲ,ਕਟਿਕ[6] ਆਦਿ ਦਰਸਾਤ ॥੨੩॥ ਕੰਚਨ ਨਾਮ ਛੋਰਿ ਕਰਿ ਕਹੈਂ।–ਇਹੀ ਕਟਿਕ, ਇਹ ਕੁੰਡਲ ਅਹੈ–। ਜੇ ਸਰਾਫ ਪਰਖਨ ਤਿਹ ਕਰੈ। ਕੰਚਨ ਬਿਨਾ[7] ਨ ਕੁਛ ਮਨੁ ਧਰੈ ॥ ੨੪ ॥ ਨਾਮ ਅਕਾਰ ਗਿਨਹਿ ਨਹਿੰ ਕੋਇ। ਕਨਕ ਵਾਸਤਵ ਪਰਖਹਿ ਸੋਇ। ਤਿਮ ਗਯਾਨੀ ਕੋ ਨਾਨਾ ਨਾਂਹਿ। ਸਭਿ ਮਹਿੰ ਬ੍ਰਹਮ ਰੂਪ ਦਰਸਾਹਿ॥ ੨੫ ॥ ਭੂਖਨ ਤੇ ਪ੍ਰਥਮ ਸ਼ੁਭ ਕੰਚਨ। ਭੂਖਨ ਬਨੇ ਭੇਦ ਤਊ ਰੰਚ ਨ। ਬਿਨਸੇ ਤੇ ਬਿਨ ਕਨਕ ਨ ਆਨੁ[8]। ਇਮ ਜਾਨਤਿ ਹੈਂ ਜੇ ਬੁਧਿਵਾਨੁ॥੨੬॥ ਪ੍ਰਿਥਮ ਜਗਤ ਤੇ ਬ੍ਰਹਮ ਸਰੂਪ।ਬਨਨੋ ਅਨਿਕ ਆਤਮਾ ਅਨੂਪ। ਨਸ਼ਟ ਹੋਹਿ ਨਾਨਾ ਬਿਧਿ ਜੋਇ। ਬਿਨਾਂ ਬ੍ਰਹਮ ਤੇ ਦੁਤੀ ਨ ਹੋਇ॥੨੭॥ਆਦਿ ਨਹੀਂ ਜੋ ਅੰਤ ਨ ਰਹੈ। ਮੱਧਯ ਕੁਤੋ ਸਾਚੋ ਤਿਹ ਕਹੈਂ। ਯਾਂਤੇ ਬ੍ਰਹਮ ਰੂਪ ਸਭਿ ਜਾਨ। ਅਪਰ ਅਕਾਰ[9] ਭ੍ਰਮ ਹੀ ਮਾਨ॥੨੮॥ ਅਪਰ ਰੀਤਿ ਹੋਰਹੁ ਤਿਸ ਕਰਨੀ[10]। ਜਥਿਹੀ ਬੀਜ ਬੀਜਿਓ ਧਰਨੀ। ਅੰਕੁਰ ਹੋਇ ਪਾਤ[11] ਦਰਸਾਵਹਿ। ਸ਼ਾਖਾ ਅਨਿਕ ਫੂਲ

---

[1]ਦੁਖ ਸੁਖ ਤੋਂ (ਜੀਵਾਂ ਨੂੰ) ਬਹੁਤ ਔਖਿਆਈ ਹੁੰਦੀ ਹੈ । [2]ਕਾਰਨ। [3]ਜਦ (ਪਰਮੇਸੁਰ) ਚਾਹੁੰਦਾ ਹੈ ਇਨ੍ਹਾਂ (ਜੀਵਾਂ ਨੂੰ) ਲੈ ਕਰ ਲੇਣਾ । [4]ਤਦ ਸਾਰੇ ਨਾਸ਼ ਕਰ ਦਿੰਦਾ ਹੈ ਤੇ ਇਕੋ ਰਹਿ ਜਾਂਦਾ ਹੈ । [5]ਜੋਗੀ ਪ੍ਰਸ਼ਨ ਕਰਦਾ ਹੈ, ਅਥਵਾ ਗੁਰੂ ਜੀ ਆਪ ਹੀ ਪ੍ਰਸ਼ਨ ਕਰਕੇ ਉਤਰ ਦੀ ਲੜੀ ਤੋਰੀ ਜਾਂਦੇ ਹਨ। [6]ਛਾਲੇ, ਕੜੇ। [7]ਸੋਨੇ ਤੋਂ ਬਿਨਾਂ ਹੋਰ (ਕੁਛ ਨਹੀਂ)। [8]ਰੂਪ। [9]ਇਸ ਕ੍ਰਿਆ ਦੀ, ਭਾਵ ਹੋਰ ਦ੍ਰਿਸ਼ਟਾਂਤ ਸੁਣੋ। [10]ਪੱਤੇ ।

ਬਿਗਸਾਵਹਿੰ ॥੨੬॥ ਸੋ ਇਕ ਬੀਜ ਬਹੁਤ ਬਿਧਿ ਭਯੋ। ਨਾਨਾ ਰੰਗ ਰੂਪ ਨਿਰਮਯੋ[1]। ਫਲ ਲਗਕੈ ਪੁਨਿ ਪਾਕਨ ਹੋਵਾ। ਬੀਜ ਇਕਾਕੀ ਬਾਕੀ ਜੋਵਾ ॥ ੩੦॥ ਪ੍ਰਿਥਮ ਪਿਛਾਰੀ ਬੀਜਹਿ ਰਹਸੋ। ਮੱਧਸਕਾਲ ਜਗਕੋ ਸਮ ਲਹਸੋ[2]। ਏਕ ਬ੍ਰਹਮ ਬਹੁਬਿਧਿ ਲਖਿ ਜਾਤਿ। ਜੋਗੀ ਸੁਨਹੁ ਔਰ ਦ੍ਰਿਸ਼ਟਾਂਤ॥੩੧॥ ਲਾਖਹੁੰ ਘਟ ਮਹਿੰ ਏਕ ਗਗਨ ਲਹਿ। ਰਹਹਿ ਅਲੇਪ ਲੇਪ ਜਿਸ ਕੋ ਨਹਿੰ। ਜਬਿਹੀ ਫੂਟ ਜਾਹਿ ਘਟ ਸਾਰੇ। ਸੋ ਨਭ ਇਕ ਹੀ ਪਰਹਿ ਨਿਹਾਰੇ॥੩੨॥ ਘਟ ਲੇ ਗਮਨਹਿੰ ਇਤ ਉਤ ਮਾਂਹਿ। ਨਭ ਰਸ ਏਕ[3] ਨ ਆਵਹਿ ਜਾਹਿ। ਜੋ ਹੋਵਹਿ ਪੂਰਨ ਸਭਿ ਥਾਨ। ਤਿਸ ਕੋ ਬਨਹਿ ਨ ਆਵਨਿ ਜਾਨੁ ॥੩੩॥ ਤਥਾ ਬ੍ਰਹਮ ਇਕ ਰਸ ਸਭਿ ਮਾਂਹਿ। ਸਭਿਹਿ ਪ੍ਰਕਾਸ਼ਹਿ ਲੇਪਹਿ ਨਾਹਿ। ਸਤ ਚੇਤਨ ਆਨੰਦ ਸਰੂਪ। ਜੀਵ ਜੀਵ ਪ੍ਰਤਿ ਅਹੈ ਅਨੂਪ[4]॥੩੪॥ ਭੂਤ ਭਵਿੱਖਨ ਸਦਾਹੀ ਰਹੈ। ਸਭਿ ਜੀਵਨ ਮਹਿੰ ਸਤਿ[5] ਇਹੁ ਅਹੈ। ਕ੍ਰਿਯਾ ਕਰਤਿ ਚੇਤਨਤਾ ਜਾਨਿ[6]। ਇਹੁ ਭੀ ਬ੍ਰਹਮ ਰੂਪ ਪਹਿਚਾਨ॥੩੫॥ ਬਿਸ਼ਿਯਨ ਮਹਿੰ ਆਨੰਦ ਅੱਗਯਾਨੀ। ਨਿਜਾਨੰਦ ਪ੍ਰਾਪਤਿ ਹੈ ਗਯਾਨੀ। ਸਭਿ ਕੋ ਭੂਲ ਦੇਹਿ ਧਰਿ ਹੈਤਾ[7]। ਪੁਨਹਿ ਪਦਾਰਥ ਮਮਤਾਵੈਤਾ[8]॥੩੬॥ ਏ ਸਭਿ ਮਾਯਾ ਕੇਰਿ ਵਿਕਾਰ। ਜੋ ਭਾਸਤਿ ਹੈਂ ਨਾਨਾਕਾਰ[9]। ਨਹੀਂ ਵਾਸਤਵ[10] ਜਾਨਯੋ ਜਾਇ। ਇਹ ਮਾਯਾ ਕੋ ਰੂਪ ਕਹਾਇ॥੩੭॥ –ਮੈਂ ਨਹਿੰ ਜਾਨੋਂ– ਕਰਨ ਬਖਾਨ। ਇਸੈ ਨਾਮ ਮਾਯਾ, ਅਗਯਾਨ। ਉਭੈ ਸ਼ਕਤਿ ਕੋ ਧਾਰਨਿਹਾਰੀ। ਇਕ ਆਵਰਨ ਵਿਖੇਪ ਉਚਾਰੀ ॥੩੮॥ ਕਰਹਿ ਸਰੂਪ ਅਛਾਦਨਿ[11] ਜੋਇ। ਗਯਾਨੀ ਭਨਹਿੰ– ਆਵਰਣ– ਸੋਇ। ਜਿਹ ਨਾਨਤ੍ਵ[12] ਪ੍ਰਤੀਤ ਕਰਾਈ। ਸੋ ਵਿਖੇਪ, ਜਹਿੰ ਕਹਿੰ ਦ੍ਰਿਸ਼ਟਾਈ ॥੩੯॥ ਉਪਾਦਾਨ[13] ਇਹ ਸਭਿ ਜਗ ਕੇਰੀ। ਹੈ ਅਘਟਨ ਘਟਨਾ ਸੁ ਘਨੇਰੀ[14]। ਜਥਾ ਰਜੁ ਹੁਇ ਬੱਕ੍ਰ[15] ਪਰੀ ਹੈ। ਕਿਹ ਨਰ ਨਿਸ਼ਚੇ ਸੋ ਨ ਕਰੀ ਹੈ ॥੪੦॥ ਬਿਨ ਜਾਨੇ ਰਜੁ ਤਿਸ ਕਾਲ। ਲਖਯੋ– ਸਰਪ ਇਹ ਪਰਯੋ ਕਰਾਲ–। ਰਜੁ

[1]ਉਤਪਤ ਹੋਯਾ। [2]ਬੀਜ ਦੇ ਮੱਧ ਕਾਲ (=ਬ੍ਰਿੱਛ) ਵਾਙੂ ਜਗਤ ਨੂੰ ਵੇਖੇ। [3]ਅਕਾਸ਼ ਇਕਰਸ ਹੈ। [4]ਭਾਵ ਸਤਚੇਤਨ ਆਨੰਦ, ਜੀਵ ਜੀਵ ਵਿਚ (ਵਜਾਪਕ) ਹੈ। [5]ਭਾਵ ਬ੍ਰਹਮ ਦੀ 'ਸੱਤ' ਰੂਪਤਾ। [6](ਜੀਵ) ਜੋ ਕ੍ਰਿਯਾ ਕਰਦੇ ਹਨ ਚੇਤਨਤਾ ਜਾਣਕੇ। [7]ਸਭ ਕੋਈ ਭੁੱਲਕੇ ਦੇਹ ਦੀ ਹੰਗਤਾ ਨੂੰ ਧਾਰਨ ਕਰਦਾ ਹੈ। [8]ਫੇਰ ਪਦਾਰਥਾਂ ਵਿਚ ਮਮਤਾਵਾਨ ਹੁੰਦਾ ਹੈ। [9]ਨਾਨਾਪਨ। [10]ਭਾਵ ਬ੍ਰਹਮ। [11]ਢੱਕ ਲਵੇ। [12]ਕਾਰਣ, ਜਿਵੇਂ ਘੜੇ ਦਾ ਉਪਾਦਾਨ ਕਾਰਨ ਮਿੱਟੀ ਹੈ, ਭਾਵ ਮਾਯਾ। [13]ਮਾਯਾ ਅਣਬਣਤ ਨੂੰ ਬਨਾਉਣ ਵਾਲੀ ਹੈ। (ਅਗਲੇ ਅੰਸੂ ਦੇ ੧੧ ਛੰਦ ਵਿਚ ਅਰਥ ਸਪਸ਼ਟ ਹੈ)। [14]ਵਿੰਗੀ।

ਧਿਸ਼ਟਾਨ ਪਾਇ ਅੱਗਜਾਨ। ਕਾਰਜ ਕੀਨੋ ਸਰਪ ਮਹਾਂਨ[੧] ॥੪੧॥ ਤਿਮਿ ਮਾਯਾ ਧਿਸ਼ਟਾਨ ਧਰੰਤਿ। ਬ੍ਰਹਮ ਆਸਰੇ ਬਿਸ਼ੈ ਕਰੰਤਿ[੨]। ਜਥਾ ਤਿਮਰ ਹੁਇ ਕੋਸ਼ਠ[੩] ਅੰਤਰ। ਕੋਠਾ ਆਸ਼੍ਰੈ ਤਾਂਹਿ ਨਿਰੰਤਰ ॥੪੨॥ ਬਿਨ ਕੋਸ਼ਠ ਅੰਧਕਾਰ ਨਹੀਂ ਹੈ। ਯਾਂਤੇ ਆਸ਼੍ਰੈ ਤਾਂਹਿ ਉਹੀ ਹੈ।ਪੁਨ ਸੋ ਤਿਮਰ ਫੈਲ ਤਹਿੰ ਹੀ ਕੋ। ਬਿਸ਼ੈ ਕਰਤਿ ਤਿਸ ਕੋਸ਼ਠ ਹੀ ਕੋ॥੪੩॥ਛਾਦਿ ਲੇਤਿ ਚਹੁੰ ਓਰਨ ਮਾਂਹਿ। ਜਿਸ ਤੇ ਦ੍ਰਿਸ਼ਟਿ ਪਰਤਿ ਹੈ ਨਾਂਹਿ। ਤਥਾ ਬ੍ਰਹਮ ਕੋ ਮਾਯਾ ਜਾਨਿ। ਆਸ਼੍ਰੈ ਬਿਸ਼ੈ ਕਰਤਿ ਬੁਧਿਵਾਨ॥੪੪॥ਜਬਿ ਅੱਗਜਾਨ ਸਕਾਰਜ ਸਾਰੇ*।ਭ੍ਰਮ ਛੁਟ ਜਾਇ ਸਰੂਪ ਨਿਹਾਰੇ। ਪਰਮਤੱਤ ਕੋ ਮਤਿ ਕਰਿ ਜਾਨਾ[੪]।ਏਕੰਕਾਰ ਮਹਤ ਮਹੀਯਾਨਾ[੫]॥੪੫॥ਏਕ ਆਤਮਾ ਬ੍ਰਹਮ ਅਨਸ਼ੂ ਹੈ[੬]।ਸਦਾ ਅਨਾਦੀ ਜੋ ਇਕ ਰਸੁ ਹੈ। ਆਇ ਨ ਜਾਇ ਕਿਤਹੁੰ ਤੇ ਕੋਈ। ਬਜਾਪਕ ਸਰਬ ਗਗਨ ਸਮ ਸੋਈ॥੪੬॥ਅੱਦ੍ਵੈ ਅਨੰਦਾਤਮ ਸਭਿ ਥਾਨ। ਨਿਹਕਲ, ਅੱਕ੍ਰੈ, ਅਜੈ[੭] ਮਹਾਂਨ।ਗੁਰ ਪੂਰਨ ਸੋਂ ਮਿਲਿ ਹੈ ਜਬੈ।ਹਉਮੈ ਮਲ ਨਿਰਵਾਰਹਿ ਸਬੈ ॥ ੪੭॥ ਸਭਿਹਿਨਿ ਤੇ ਉਤਕ੍ਰਿਸ਼ਟ[੮]ਜੁ ਗਤਿ ਹੈ।ਸੋ ਪ੍ਰਾਪਤਿ ਹੁਇ ਆਨੰਦ ਸਤਿ ਹੈ।ਪੁਨਰਾਵਰਤਿ[੯]ਨਹੀਂ ਜਿਤ ਹੋਇ। ਅੰਮ੍ਰਿਤ ਰੂਪ ਏਕ ਰਸੁ ਸੋਇ' ॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੋ 'ਜੋਗੀ' ਪ੍ਰਸੰਗ ਬਰਨਨੇ ਨਾਮ ਪੰਚਤ੍ਰਿੰਸਤੀ ਅੰਸੂ ॥੩੫॥

੩੬. [ਜੋਗੀ ਨੂੰ ਉਪਦੇਸ਼ ਦ ਮੁਕਤ ਕੀਤਾ]।

ਦੋਹਰਾ ॥ ਸੁਨਿ ਜੋਗੀ ਬਿਸਮੈ ਭਯੋ ਬਾਨੀ ਸੁਧਾ ਸਮਾਨ। ਪੁਨਹਿ ਪ੍ਰਸ਼ਨ ਕੀਨਸਿ[੧੦]ਭਲੇ ਨਿਰਨੈ ਕਰਨ ਮਹਾਂਨ॥੧॥ਰੈਂਪਈ॥'ਕੌਨ ਬਾਦ ਕਰਿ ਬ੍ਰਹਮ ਸਿੱਧ ਕਿਯ?।ਜਿਸ ਤੇ ਸਰਬ ਪ੍ਰਪੰਚ ਦ੍ਰਿਸ਼ਟਿ ਥਿਯ। ਕੰਚਨ ਭ੍ਰੂਖਨ ਕੋ

[੧]ਅਗਜਾਨ ਨੇ ਰੱਸੀ ਦੇ ਆਸਰੇ ਨੂੰ ਪਾਕੇ ਸਰਪ ਰੂਪੀ ਮਹਾਂਨ ਕਾਰਜ ਕਰ ਦਿੱਤਾ ਹੈ। [੨]ਭਾਵ ਅਗਜਾਨ ਬ੍ਰਹਮ ਦੇ ਹੀ ਆਸਰੇ ਹੈ ਤੇ ਬ੍ਰਹਮ ਨੂੰ ਹੀ ਵਿਸ਼ਾ ਕਰਦਾ ਹੈ। [੩]ਕੋਠੇ। [੪]ਬੁੱਧੀ ਕਰਕੇ ਜਾਣਿਆਂ। [੫]ਬੜਿਆਂ ਤੋਂ ਬੜਾਂ। [੬]ਨਾਸ਼ ਰਹਤ ਹੈ। [੭]ਕਲਪਨਾ ਰਹਤ, ਕ੍ਰਿਆ ਰਹਤ ਤੇ ਅਜਨਮਾ। [੮]ਉਚੀ।[੯]ਪੁਨਰ+ਆਵਰਤ=ਮੁੜਕੇ ਆਉਣਾ(ਸੰਸਾਰ ਵਿਚ)।[੧੦]ਉਸਨੇ ਪ੍ਰਸ਼ਨ ਕੀਤਾ

*ਭਾਵ ਇਹ ਹੈ ਕਿ ਅਗਜਾਨ ਦਾ ਕਾਰਜ ਪ੍ਰਪੰਚ ਹੈ ਸੋ ਅੱਗਜਾਨ ਤੇ ਉਸਦਾ ਕਾਰਜ ਪ੍ਰਪੰਚ ਭਰਮ ਕਰਕੇ ਹੈ। ਜਦੋਂ ਸ੍ਰੀ ਸ੍ਵਰੂਪ ਦੇ ਤੱਕਿਆਂ ਭ੍ਰਮ ਦੂਰ ਹੋ ਗਿਆ ਤਾਂ ਅਗਜਾਨ ਤੇ ਉਸਦਾ ਕਾਰਜ ਪ੍ਰਪੰਚ ਕਲਪਤ ਸੀ ਉਹ ਅਧਿਸ਼ਟਾਨ ਰੂਪ ਹੀ ਹੋਗਿਆ, ਪਿੱਛੇ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਦੇਕੇ ਕਿਹਾ ਹੈ ਕਿ ਕਲਪਤ ਵਸਤੂ ਆਪਣੇ ਅਧਿਸ਼ਠਾਨ ਤੋਂ ਜੁਦਾ ਨਹੀਂ ਹੈ ਅਗੇ ਹੋਰ ਸਪਸ਼ਟ ਕਰਨਗੇ।

ਦ੍ਰਿਸ਼ਟਾਂਤ।ਵਾਦਪ੍ਰਣਾਮ[1]ਭਯੋ ਵੱਖਨਾਤ॥੨॥ਹੇਮੁ ਪ੍ਰਣਾਮਨੋ ਨਿਜ ਆਕਾਰ[2]। ਕੰਕਨ ਕੁੰਡਲਾਦਿ ਲੈਕਾਰ[3]। ਬ੍ਰਹਮ ਪ੍ਰਣੰਮ[4]* ਹੋਤਿ ਭਾ ਤੈਸੇ†। ਜਗਤ ਚਰਾਚਰ ਉਪਜਨੋ ਐਸੇ†॥੩॥ਜਿਸ ਮਾਯਾ ਕੋ ਆਪੁ ਬਤਾਵੈ।ਸੋ ਝੂਠੀਕੈ ਸਾਚ ਜਨਾਵੈ। ਬ੍ਰਹਮ ਸਰੂਪ ਬਿਲੋਕਨੋ ਕੈਸੇ।–ਸੂਖਮ ਤੇ ਸੂਖਮ–ਕਹਿ ਐਸੇ[5] ॥੪॥ ਮਹਾਂ ਪੁਰਖ ਜੋਗੀ ਤੇ ਸੁਨਿਕੈ।ਉੱਤਰ ਦੀਨਸਿ ਸਤਿਗੁਰੁ ਗੁਨਿਕੈ[6]। "ਵਿਵਰਤ ਵਾਦਿ[7]ਇਹੁ ਹਮ ਨੇ ਕਹਨੋ। ਦ੍ਰਿਸ਼ਨ ਪ੍ਰਪੰਚ[8] ਬ੍ਰਹਮੁ ਤੇ ਲਹਨੋ ॥ ੫॥ਜਥਾ ਰਜੁ ਤੇ ਸੂਪ‡ਉਪਜੈਤ।ਭੈ ਆਦਿਕ ਤੇ ਕੰਪ ਉਠੈਤ।ਤੈਸੇ ਬ੍ਰਹਮ ਤੇ ਜਗ ਇਹੁ ਦੀਖ।ਹਰਖ ਸ਼ੋਕ ਦੇ ਤਿਸੇ ਸਰੀਖ॥੬॥ ਬਿਨਾਂ ਗਯਾਨ ਤੇ ਮਿਟੈ ਜੁ ਨਾਂਹੀ। ਸਦਾ ਸਸ਼ੰਕਤਿ[9] ਦੁਖ ਸੁਖ ਮਾਂਹੀ । ਜਨਮ ਅਨੇਕਨ ਮਹਿੰ ਬਿਰਮਾਵਤਿ[10]।ਊਚੈ ਨੀਚੈ ਬਹੁਤ§ ਭ੍ਰਮਾਵਤਿ ॥੭॥ ਵਾਦ ਪ੍ਰਣਾਮ ਅਪਰ ਬਿਧਿ ਮਾਨੋ। ਰੂਪ ਦੂਧ ਤੇ ਦਧਿ ਹੁਇ ਜਾਨੋ[11] । ਦਧਿ ਤੇ ਬਹੁਰ ਦੁਗਧ ਹੁਇ ਨਾਂਹਿ। ਪੂਰਬ ਰੂਪ ਨਾਸ਼ ਭਾ ਤਾਂਹਿ ॥ ੮ ॥ ਹਾਟਕ[12] ਹੋਇ ਨ ਐਸੀ ਭਾਂਤਿ।ਭੂਖਨ ਮਹਿੰ ਸਰੂਪ ਦਰਸਾਤ[13]।ਬਿਨਸੈ ਅਲੰਕਾਰ ਆਕਾਰ। ਪੂਰਬ ਰੂਪ ਹੋਮ ਲੇ ਧਾਰਿ[14] ॥੯॥ ਮਾਯਾ ਕਰਿ ਬ੍ਰਹਮ ਤੇ ਜਗ ਭਾਸ।ਜਿਮ ਬਾਜੀਗਰ ਕੇਰ ਤਮਾਸ਼ਾ। ਹੋਹਿ ਬਿਨਾਸ਼ ਜਬੈ ਅੱਗਯਾਨਾ। ਨਹਿੰ ਪੁਨ ਰਹੈ ਬ੍ਰਹਮ ਬਿਨੁ ਆਨ ॥ ੧੦ ॥ ਨਹਿੰ ਅਸੱਤਮ ਨਹਿੰ ਸੱਤਮ ਸੁ ਮਾਯਾ। ਸੱਤਮਾਸੱਤਮ ਭੀ ਨਹਿੰ ਬਨਿ ਆਯਾ । ਲਖਹੁ ਅਨਰਬਚਨੀ ਇਹੁ ਯਾਂਤੇ । ਕਿਹ ਬਿਧਿ ਕਹਿਬੋ ਜਾਹਿ ਨ[15] ਕਾ ਤੇ॥੧੧॥ਹੈ ਅਨਾਦਿ ਜਿਸੁ ਆਦਿ ਨ ਮਾਨ[16]।ਅੰਤ ਪਾਇ ਉਪਜੇ ਜਥਿ ਗਯਾਨ।ਸਤਿਗੁਰ ਕੇ ਸੁਨਿਬੋ ਉਪਦੇਸ਼ਾ। ਹਤਹਿ ਅਬਿੱਦਯਾ[17] ਸਹਤ ਕਲੇਸ਼ ॥੧੨॥ ਬ੍ਰਹਮ ਆਤਮਾ ਪੂਰਨ ਜੋਇ।ਬਿਸ਼ੈ ਨ ਕਿਸੁ ਇੰਦ੍ਰੈ ਕਬਿਹੋਇ[18]।ਦਿਖਿਯ ਨ ਆਂਖਨਿ,ਸੁਨਿਯ ਨ ਕਾਨੀ। ਰਿਦੈ ਲਖਹਿ

---

[1]ਪ੍ਰਣਾਮਵਾਦ=ਰੂਪ ਬਦਲਨ ਵਾਲਾ। [2]ਸੋਨੇ ਨੇ ਬਦਲਿਆ ਆਪਣਾ ਰੂਪ। [3]ਗਹਿਣਿਆਂ ਵਿੱਚ। [4]ਬਦਲਨ ਵਾਲਾ। [5]ਐਸੇ ਕਹਿੰਦੇ ਹਨ ਕਿ ਸੂਖਮ ਤੇ ਸੂਖਮ ਹੈ ਬ੍ਰਹਮ। [6]ਵਿਚਾਰਕੇ। [7]ਅਸਾਂ ਇਹ ਵਿਵਰਤ ਵਾਦ ਕਿਹਾ ਹੈ, ਅਰਥਾਤ ਬ੍ਰਹਮ ਸੱਤ ਹੈ, ਉਸ ਤੋਂ ਜਗਤ ਮਾਯਾ ਕਰਕੇ ਭਾਸਦਾ ਹੈ ਤੇ ਗਯਾਨ ਨਾਲ ਬ੍ਰਹਮ ਬਿਨਾਂ ਹੋਰ ਕੁਛ ਨਹੀਂ ਭਾਸਦਾ,ਜੈਸੇ ਰਸੀ ਤੋਂ ਸੱਪ। [8]ਭਾਵ–ਦਿੱਸਦਾ ਜਗਤ। [9]ਸਹਤ ਸ਼ੰਕਾ ਦੇ। [10]ਭਰਮਦਾ ਹੈ। [11]ਦੁੱਧਤੋਂ ਦਹੀਂ ਹੋ ਜਾਣਾ ਪ੍ਰਣਾਮਵਾਦ ਹੈ। [12]ਸੋਨਾ। [13]ਦੇਖੀਦਾ ਹੈ, ਦਿਸਦਾ ਹੈ। [14]ਸੋਨਾ ਧਾਰ ਲੈਂਦਾ ਹੈ। [15]ਕਹੀ ਨਹੀਂ ਜਾਂਦੀ। [16]ਉਤਪਤੀ ਨਹੀਂ ਜਾਣੀ ਜਾਂਦੀ। [17]ਮਰ ਜਾਂਦੀ ਹੈ ਅਵਿੱਦਯਾ। [18]ਕਦੇ ਕਿਸੇ ਇੰਦ੍ਰੇ ਦਾ ਵਿਸ਼ਾ ਨਹੀਂ ਹੁੰਦਾ।

*ਪਾ:–ਪ੍ਰਣਾਮ। †ਪਾ:–ਜੈਸੇ। ਐਸੇ। ‡ਪਾ:–ਅਹਿ। §ਪਾ:–ਜੇਹਿ,ਬਹੁਰ।

ਪ੍ਰੱਗਯਾ ਤੇ[1] ਗਯਾਨੀ ॥੧੩॥ ਇੰਦ੍ਰੈ ਬਿਸ਼ੈ ਨ ਕਰਿ ਜਿਨ ਮਨ ਕੋ। ਬਿਸ਼ੈ ਕਰਤਿ ਮਨ ਇਨ ਸਭਿਹਿਨਿ ਕੋ। ਤਿਮ ਮਨੁ ਬਿਸ਼ੈ ਬ੍ਰਹਮ ਨਹਿ ਹੋਇ[2]। ਸਭਿਹਿਨਿ ਕੋ ਸੱਤਾ ਦੇ ਸੋਇ ॥ ੧੪ ॥ ਸਭਿਨਿ ਅਧਾਰ ਕੂਤ[3] ਇਕ ਅਹੈ। ਨਾਨਾ ਨਸਹਿ ਨੀਕ ਜੇ ਲਹੈ[4]। ਸੂਖਮ ਤੇ ਅਤਿ ਸੂਖਮ ਜਾਨ। ਕਹਿਯਤਿ ਮਹਾਂ ਮਹਿਦ ਮਹੀਆਨ ॥੧੫॥ ਸੂਰਜ ਆਦਿ ਪ੍ਰਾਕਸ਼ਤਿ ਜੋਈ। ਤਿਸ ਕੀ ਜੋਤਿ ਪ੍ਰਕਾਸ਼ਹਿ ਏਈ[5]। ਕਾਰਣ ਭੂਤ[6] ਸਕਲ ਕੋ ਏਕ।ਹੁਇ ਪ੍ਰਾਪਤਿਉਰ ਕਰਤਿ ਬਿਬੇਕ॥੧੬॥ ਗਗਨ ਰੂਪ ਪਸਰਜੋ ਸਭਿ ਮਾਂਹਿ। ਨਿਤ ਕੂਟੱਸਥ[7] ਨ ਆਵਹਿ ਜਾਹਿ।ਤਿਸ ਮਹਿ ਥਿਰਤਾ ਮਨਕੀ ਪਾਵੈ।ਸੋ ਜਨੁ ਅੰਮ੍ਰਿਤਮਧ ਹੁਇ ਜਾਵੈ ॥ ੧੭ ॥ ਜਿਨਹੁ ਬ੍ਰਹਮ ਮਧ[8] ਜਗਤ ਪਛਾਤਾ। ਭਜਿ ਨਾਨੱਤ੍ਵ ਅਨੰਦ ਇਕ ਮਾਤਾ। ਕਹੀਅਤਿ ਜੀਵਨ ਮੁਕਤ ਸੁ ਪ੍ਰਾਨੀ। ਮੂਲ ਕਲੇਸ਼ ਅਵਿੱਦਯਾ ਹਾਨੀ[9] ॥੧੮॥ ਜਹਾਂ ਹੋਹਿ ਤਹਿਂ ਦੇਹ ਬਿਨਾਸਾ। ਥਲ ਅਪਵਿੱਤ੍ਰ ਕਿ ਤੀਰਥਿ ਪਾਸਾ। ਤਹਾਂ ਅਨੰਦ ਮੈਂ ਲਯਤਾ* ਪਾਇ। ਜਨਮੁ ਮਰਨ ਨਹਿਂ ਆਇ ਨ ਜਾਇ॥੧੯॥ਰਹਹੁ ਦੇਹ ਕੈਧੌਂ ਬਿਨਸਾਇ[10]। ਨਹਿ ਸੋਚਹਿ ਉਰ ਇਕਰਸੁ ਭਾਇ। ਅਗਨਿ ਸਿੰਧੁ ਕੇ ਤਟ ਪਰ ਹੋਇ। ਸਗਲੀ ਦ੍ਵੈਤ ਜਿਨਹੁੰ ਨੇ ਖੋਇ[11]॥੨੦॥ ਇਮੁ ਕਹਿ ਕ੍ਰਿਪਾ ਦ੍ਰਿਸ਼ਟਿ ਗੁਰ ਹੇਰੀ†। ਕਰੀ ਬਿਨਾਸ਼ ਮੋਹੁ ਕੀ ਬੇਰੀ।ਸੁੱਧ ਗਯਾਨ ਜੋਗੀ ਉਰ ਜਾਗਾ। ਜਨਮਾਦਿਕ ਮਦ ਪੀਵਤਿ ਤਯਾਗਾ[12]॥੨੧॥ਗੁਰੂ ਬਾਕ ਕੋ ਲਖਜੋ ਪ੍ਰਤਾਪਾ। ਜਿਸ ਕੇ ਸੁਨਤਿ

---

[1]ਬੁੱਧੀ ਨਾਲਾ[2]ਤਿਵੇਂ ਮਨ ਦਾ ਵਿਸ਼ਾ ਬ੍ਰਹਮ ਨਹੀਂ ਹੈ।[3]ਆਸ਼੍ਰਾ ਰੂਪ।[4]ਦ੍ਵੈਤ ਨਾਸ਼ ਹੁੰਦੀ ਹੈ ਜੇ ਚੰਗੀ ਤਰ੍ਹਾਂ ਜਾਚ ਲਵੇ(ਬ੍ਰਹਮ ਨੂੰ)।[5]ਭਾਵ ਸੂਰਜ ਆਦਿ ਨੂੰ ਬ੍ਰਹਮ ਜੋਤ ਪ੍ਰਕਾਸ਼ਦੀ ਹੈ। [6]ਕਾਰਣ ਰੂਪ। [7]ਸਦਾ ਸਥਿਰ ਇਕ ਰੂਪ।[8]ਬ੍ਰਹਮ ਰੂਪ। [9]ਕਲੇਸ਼ਾਂ ਦੀ ਮੂਲ ਅਵਿੱਦਯਾ ਨਾਸ਼ ਕੀਤੀ।[10]ਯਾ ਨਾਸ਼ ਹੋ ਜਾਵੇ। [11]ਅਗਨ ਸਾਗਰ ਦੇ ਕਿਨਾਰੇ ਭਾਵ ਸੰਸਾਰ ਵਿਚ ਹੋਕੇ ਜਿਨ੍ਹਾਂ ਨੇ ਸਾਰੀ ਦ੍ਵੈਤ ਖੋ ਦਿੱਤੀ ਹੈ। [12]ਜਨਮ ਆਦਿਕ ਦੇ ਹੰਕਾਰ (ਰੂਪੀ ਨਸ਼ੇ ਦਾ) ਪੀਣਾ ਛੱਡ ਦਿੱਤਾ। *ਪਾਃ—ਲੇਤਾ।

†ਜੋਗੀ ਪ੍ਰਾਣਾਯਾਮੀ ਤੇ ਵਿਦਵਾਨ ਹੈਸੀ, ਪ੍ਰੰਤੂ 'ਜੀਅਦਾਨ' ਨੂੰ ਪ੍ਰਾਪਤ ਨਹੀਂ ਸੀ, ਜੀਅਦਾਨ 'ਪ੍ਰਸਾਦਿ' ਦੀ ਵਸਤੂ ਹੈ। ਇਸੇ ਪ੍ਰਸਾਦਿ ਦੀ ਭਾਲ ਸੀ ਜੋ ਉਸਦੇ ਗੁਰੂ ਨੇ ਦਸਿਆ ਸੀ ਕਿ ਕਲਜੁਗ ਦੇ ਅਵਿਤਾਰ ਸ਼੍ਰੀ ਗੁਰੂ ਅਰਜਨ ਦੇਵ ਤੋਂ ਤੈਨੂੰ ਪ੍ਰਾਪਤ ਹੋ ਸਕਦਾ ਹੈ। ਇਸ ਮਨੋਰਥ ਲਈ ਓਹ ਸ੍ਵਾਸ ਚੜ੍ਹਾਕੇ ਬੈਠ ਗਿਆ ਸੀ। ਜੋਗੀ ਦੀ ਕੱਲਜਾਨ ਉਪਰਲੇ ਕਹੇ ਉਪਦੇਸ਼ ਮਾਤ੍ਰ ਨੇ ਨਹੀਂ ਕੀਤੀ, ਪਰੰਤੂ ਜਦ 'ਪ੍ਰਸਾਦਿ' ਹੋਇਆ, ਜੋ ਇਸ ਭੁਕ ਵਿਚ ਨਿਰੂਪਣ ਹੋਯਾ ਹੈ, ਤਦ ਉਸਦੀ ਕੱਲਜਾਣ ਹੋਈ। ਚੁੜਾਲਾ ਦੇ ਪ੍ਰਸੰਗ ਜੋਗ ਵਸ਼ਿਸ਼ਟ ਵਿਚ ਵੀ 'ਪ੍ਰਸਾਦਿ' ਦਾ ਇਸ਼ਾਰਾ ਹੈ।

ਮੋਹੁ ਸਭਿ ਖਾਪਾ।ਨੰਮ੍ਰ ਭਯੋ ਚਰਨਨ ਸਿਰ ਧਰਜੋ।ਅਪਨੋ ਗਮਾਨ ਨਿਵੇਦਨ ਕਰਜੋ॥੨੨॥'ਅਬਿ ਮੈਂਕਹੁ ਨਿਸ਼ਚਾ ਦ੍ਰਿੜ੍ਹ ਭਯੋ। ਹੁਤੋ ਜਾਨਿਬੋ[1] ਜਾਨਿ ਸੁ ਲਯੋ।ਤੁਮ ਕਰੁਨਾ ਤੇ ਸੈਸੈ ਨਾਸ਼ੇ।ਪ੍ਰਾਪਤਿ ਚੇਤਨ ਆਨੰਦ ਰਾਸੇ॥੨੩॥ਅਬਿ ਸ਼ਰੀਰ ਮੈਂ ਤਜਾਗਨ ਕਰਿ ਹੌਂ। ਜਿਯਤਿ ਰਹੌਂ ਨਹਿ ਕਾਜ ਬਿਚਰਿ ਹੌਂ[2]। ਜੋ ਕਰਤੱਬ ਸੁ ਮੈਂ ਕਰਿ ਲੀਨਸਿ।ਤੁਮਨੇ ਪੂਰ ਕਾਮਨਾ ਕੀਨਸਿ' ॥੨੪॥ ਸੁਨਿ ਸ਼੍ਰੀ ਗੁਰ ਨੇ ਬਹੁ ਸਨਮਾਨਾ।'ਧੰਨਧੰਨ ਤੁਮ ਬਡ ਬੁਧਿਵਾਨਾ।ਦਰਸ਼ਨ ਦੇਹੁ ਰਹਹੁ ਹਿਤ ਕਰੀਏ।ਨਾਨਾ ਜਗ ਮਹਿ ਏਕ ਨਿਹਰੀਏ॥੨੫॥ ਲੋਕਨ ਪਰ ਉਪਕਾਰ ਤੁਮਾਰਾ। ਦੇਖਤਿ ਪਾਪਨਿ ਹਰਹਿੰ ਬਿਕਾਰਾ। ਪਰਹਿੰ ਸੁਮਗ ਪ੍ਰਾਪਤਿ ਕੱਲਜਾਨਾ।ਜੀਵਮਲੀਨ ਪੂਤ[3] ਹੁਇ ਨਾਨਾ'॥੨੬॥ਸੁਨਿ ਸਤਿਗੁਰ ਤੇ ਮਿਦੁਲ ਸੁਹਾਏ। ਪੁਨ ਜੋਗੀ ਨੈ ਬਾਕ ਸੁਨਾਏ। 'ਜਨਿ ਉਧਾਰਨ ਤੁਮਰੇ ਹੱਥ।ਅਪਰ ਕਿਸੂ ਮਹਿ ਨਹਿੰ ਸਮਰੱਥ ॥੨੭॥ਇਸ ਹਿਤ ਰਾਵਰ ਨੈ ਤਨ ਧਾਰਜੋ। ਸੱਤਜ ਨਾਮਸਿਮਰਨ ਬਿਸਤਾਰਜੋ । ਇਮੁ ਸਭਿ ਜਗ ਕੋ ਭਾਰ ਜਿ ਧਰਨੋ[4]। ਤੁਮ ਬਿਨ ਅਪਰ ਕੌਨ ਇਮੁ ਕਰਨੋ ॥੨੮॥ ਮੁਝ ਕੋ ਆਇਸੁ ਦੇਹੁ ਸਮਾਵੌਂ। ਰਹਿਬੇ ਕੋ ਨ ਸੰਕਲਪ ਉਠਾਵੌਂ । ਅਬਹਿ ਕ੍ਰਿਪਾ ਇਸ ਬਿਧਿ ਕੀ ਕਰੋ।ਜਿਸੁ ਤੇ ਆਪਨਿ ਤਨ ਪਰਹਰੌਂ' ॥੨੯॥ ਦਿਢ ਨਿਸ਼ਚਾ ਜੋਗੀ ਕੋ ਜਾਨਾ।ਸ਼੍ਰੀ ਅਰਜਨੁ ਬਿਗਸੰਤਿ ਬਖਾਨਾ ।'ਕਰੋ ਜਥਾ ਅਭਿਲਾਖ ਤੁਮਾਰੀ। ਜਿਮੁ ਉਚਰਹੁ ਤਿਮ ਹਮ ਅਨੁਸਾਰੀ' ॥੩੦॥ ਪੁਨ ਬੁੱਢੇ ਮੋਂ ਗੁਰੁ ਬਖਾਨੀ। 'ਜਿਮ ਇਹੁ ਜੋਗੀ ਭਾਖੈ ਬਾਨੀ । ਤਿਮ ਤੁਮ ਸੰਗ ਹੋਇ ਕਰਿ ਕਰੀਏ। ਪੁਰਸ਼ੋਤਮ[5] ਆਇਸੁ ਅਨੁਸਰੀਏ'॥੩੧॥ ਹੁਕਮ ਪਾਇ ਸਤਿਗੁਰ ਕੋ ਖਲੇ ।ਅਵਲੋਕਹਿੰ ਲਖਿ ਪਾਵਨ ਭਲੇ।ਹੁਤੇ ਜਿ ਲੋਕ ਫਿਰਤਿ ਚਹੁੰ ਪਾਸੇ। ਗਮਨਤਿ ਭਏ ਮਿਲੇ ਨਰ ਰਾਸੇ ॥੩੨॥ 'ਨਿਕਸਜੋ ਜੋਗੀ' ਸੁਨਿ ਸੁਨਿ ਧਾਏ। ਕਰਜੋ ਬਿਲੋਕਨ ਮਨ ਬਿਸਮਾਏ[6]।ਚਿਰੇਕਾਲ ਕੀ ਆਰਬਲਾ ਜਿਹ। ਅਚਰਜ ਇਸ ਜੁਗ ਮਹਿੰ ਦੇਖਹਿੰ ਤਿਹ ॥੩੩॥ ਧਾਇ ਧਾਇ ਹਰਖਹਿੰ ਬਿਸਮ'-ਵਹਿੰ।ਅਪਰ ਅਪਰ ਸੋ ਕਰਹਿੰ ਬੁਝਾਵਹਿੰ[7]। 'ਪੁਰਬਲੇ ਜੁਗੁ ਕੋ ਤਨੁ ਇਹੁ ਹੈ। ਦੀਰਘਤਾ ਸਭਿ ਅੰਗਨਿ ਲਹਿ ਹੈ ॥ ੩੪ ॥ ਪਰਮ ਬ੍ਰਿੱਧ ਮੁਖ ਬਰਨ

[1]ਜੇ ਜਾਨਣੇ ਯੋਗ ਸੀ। [2](ਮੈਂ) ਵਿਚਾਰਦਾ ਹਾਂ ਕਿ (ਹੁਣ) ਜਾਉਂਦੇ ਰਹਿਣ ਦਾ ਕੋਈ ਕਾਜ (ਬਾਕੀ) ਨਹੀਂ (ਮੇਰਾ)। [3]ਪਵਿੱਤ੍ਰ। [4]ਧਾਰਨ ਕਰਨਾ। [5]ਭਾਵ ਜੋਗੀ ਦੀ। [6]ਅਚਰਜ ਹੋਕੇ। [7]ਭਾਵ ਹੋਰ ਹੋਰ ਨੂੰ (ਖਬਰ) ਕਰਦੇ ਹਨ।

ਦਿਪਾਵਤਿ।ਸੇਤ ਸਮੱਸ਼੍ਰ[1]ਕੇਸ ਸੁਹਾਵਤਿ*।ਨਿਕਸ ਵਹਿਰ ਸਭਿ ਮੈਂ ਚਿਰ ਹੋਵਾ। ਦੇਖਸੋ ਜੋਗੀ [2]ਸਭਿਨਿ ਖਰੋਵਾ ॥੩੫॥ ਕਹਿੰ'ਇਹੁ ਥਾਨ ਪੁਨੀਤ ਮਹਾਂਨ॥ਜੋ ਸੇਵੈਂ ਨਰ ਆਨ ਸੁਜਾਨ॥ਸ਼ਰਧਾ ਧਰੈਂ ਬੰਦਨਾ ਠਾਨਿ।ਸੱਤਜਨਾਮ ਸਿਮਰਹਿ ਗੁਨ ਗਾਨ॥੩੬॥ ਇਸ ਥਲ ਕੀਜਹਿ ਤਾਲ ਬਿਸਾਲਾ†। ਮੱਜਤਿ ਤਜਾਗਹਿ ਪਾਪ ਕਰਾਲ॥ਨਾਸਤਿ ਹੈਂ ਸਭਿ ਮਨ ਕੇ ਦੋਸ਼। ਪ੍ਰਾਪਤ ਹੋਵੈ ਤਿਹ ਸੰਤੋਸ਼'॥੩੭॥ਨੰਮ੍ਰ ਥਾਨ ਪੁਨ ਕਹਿ ਖਨਵਾਯੋ। ਬੈਠਿ ਬੀਚ ਸਭਿ ਪੌਨ ਚੜ੍ਹਾਯੋ।ਦਸਮੇ ਦ੍ਵਾਰ ਜੋਰ ਕੋ ਪਾਵਾ।ਬ੍ਰਹਮ ਰੰਧਰ[2] ਕੋ ਫੋਰਿ ਕਰਾਵਾ। ॥੩੮॥ਤਬਿ ਸਭਿ ਲੋਕਨ ਫਲ ਬਸਾਏ[3]। 'ਜੈ ਜੈ' ਮੁਖ ਤੇ ਬਾਕ ਸੁਨਾਏ ।ਸਰਬ ਪ੍ਰਕਾਰ ਬੰਦਨਾ ਕਰੈਂ । ਹੇਰਿ ਹੇਰਿ ਅਚਰਜ ਕੋ ਧਰੈਂ॥੩੯॥ ਬਹੁਰੋ ਸਭਿਨਿ ਮਿੱਤਕਾ ਪਾਈ । ਜੋਗੀ ਕਰਸੋ ਅਲੋਪ ਤਿਹਾਈਂ।ਬਿਸਮਤਿ ਹੋਇ ਸਕਲ ਹਟਿ ਆਏ।ਮਿਲਹਿ ਪਰਸਪਰ ਕਹਤਿ ਸੁਨਾਏ॥੪੦॥ 'ਚਿਰੰਕਾਲ ਆਰਬਲਾ ਜਾਂਹੀ । ਮੁਖ ਪਰ ਦਿਪਤਿ ਜੋਤਿ ਬਹੁ ਤਾਂਹੀ।ਧੰਨ ਪੁਰਖ ਐਸੇ ਜਗ ਮਾਂਹੀ।ਮਨੁ ਬਿਕਾਰ ਜਿਨ ਪਰਸਸੋ ਨਾਂਹੀ' ॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਜੋਗੀ ਕੋ ਪ੍ਰਸੰਗ' ਬਰਨਨੰ ਨਾਮ ਖਸ਼ਟਤ੍ਰਿੰਸਤੀ ਅੰਸੂ ॥ ੩੬ ॥

੩੭. [ਪਿੰਗਲੇ ਦਾ ਪ੍ਰਸੰਗ]।

ਦੋਹਰਾ॥ ਇਮ ਜੋਗੀ ਤਪਸੀ ਮਹਦ ਭਯੋ ਬ੍ਰਿਤੰਤ ਬਿਸਾਲ।ਸੁਨਿ ਪਿਖਿ ਨਰ ਨਾਰੀ ਤਹਾਂ ਅਚਰਜ ਕੋ ਤਿਸੁਕਾਲ॥੧॥ ਚੌਪਈ॥ ਇਤਨੋ ਬਿਖੈ ਝਗਰਤੇ ਤਹਾਂ†।ਦੰਪਤਿ ਚਲਿ ਆਏ ਗੁਰ ਜਹਾਂ।ਸੋਇ ਪ੍ਰਸੰਗ ਛੋਰਤੇ[4] ਬਰਨੋਂ।ਜਥਾ ਸੁਧਾਸਰ ਬਿਦਤੈ ਕਰਨੋ॥੨॥ਮਾਝੇ ਦੇਸ਼ ਪੁਰੀ ਇਕਅਹੈ।'ਪੱਟੀ'ਨਾਮ ਜਿਸੀ ਕੋ ਕਹੈਂ।ਤਹਿ ਕੋ ਨ੍ਰਿਪ ਲਘੁ ਰਾਜ ਕਰੰਤਾ।ਤੁਰਕਨ ਕੇ ਅਨੁਸਾਰਿ ਰਹੰਤਾ ॥੩॥ਤਿਸ ਗ੍ਰਿਹ ਸੁਤਾ ਪੰਚ ਜਨਮਾਈ । ਬਧਤਿ ਆਰਬਲ ਰੂਪ ਸੁਹਾਈ ।

---

[1]ਚਿੱਟਾ ਦਾੜ੍ਹਾ। [2]ਦਸਮ ਦੁਆਰ ਯਾ ਸਿਰ ਦੀ ਚੋਟੀ ਵਿਚ ਇਕ ਗੁਪਤ ਜੇਹਾ ਰਾਹ ਜਿਸਨੂੰ ਫੋੜਕੇ ਯੋਗੀ ਅਪਨੀ ਰੂਹ ਕਢਦੇ ਹਨ। [3]ਵਰਖਾਏ। [4]ਮੁਢ ਤੋਂ, ਖੋਹਲਕੇ।

*ਸਿੱਧ ਹੋਇਆ ਕਿ ਪੁਰਾਣੇ ਜੁਗਾਂ ਦੇ ਲੋਕੀਂ ਕੇਸਾਂ ਦਾੜ੍ਹੀ ਸਮੇਤ ਹੁੰਦੇ ਸਨ, ਦੂਸਰੇ ਪ੍ਰਾਣ ਚੜ੍ਹਾਕੇ ਦਸਮ ਦੁਆਰ ਵਿਚ ਕਿਤੇ ਪਏ ਰਹਿਣਾ ਯਾ ਮੱਠ ਵਿਚ ਦੱਬੇ ਰਹਿਣਾ ਅਚਰਜ ਬਾਤ ਨਹੀਂ ਹੈ, ਮਹਾਰਾਜਾ ਰਣਜੀਤ ਸਿੰਘ ਜੀ ਦੇ ਦਰਬਾਰ ਇਕ ਐਸਾ ਜੋਗੀ ਆਯਾ ਸੀ, ਜੋ ਇਕ ਵਡੇ ਮੱਟ ਵਿਚ ਬੰਦ ਕਰਕੇ ੪੦ ਦਿਨ ਜ਼ਿਮੀਂ ਵਿਚ ਦਬਿਆ ਰਿਹਾ ਸੀ, ਉੱਪਰ ਪਹਿਰੇ ਲੱਗੇ ਰਹੇ ਸਨ । ਯੂਰਪੀਨ ਤੇ ਦੇਸੀ ਦੇਖਣਹਾਰ ਮੌਜੂਦ ਸਨ। ੪੦ ਦਿਨਾਂ ਬਾਦ ਕੱਢਿਆ ਤੇ ਮਾਲਸ਼ਾਂ ਆਦਿਕ ਨਾਲ ਹੋਸ਼ ਵਿਚ ਆ ਗਿਆ। ਅੱਜਕਲ ਵੀ ਐਸੇ ਕਰਤਬ ਕਰਕੇ ਕਿਤੇ ਕਿਤੇ ਕੋਈ ਦੱਸਦਾ ਹੈ। †ਸੰਤੋਖਸਰ ਇਸੇ ਤਾਲ ਦਾ ਨਾਮ ਹੈ। ‡ਪਾਃ—ਮਹਾਂ।

ਸੁੰਦਰ ਅੰਗੁ ਰੰਗ ਤਨੁ ਗੋਰਾ। ਕਮਲ ਲੋਚਨੀ ਉਰਜ ਕਠੋਰਾ ॥੪॥ ਤਿਨਿ ਮਹਿੰ ਏਕ ਹੁਤੀ ਸਤਿਸੰਗਨਿ। ਅਲਪ ਆਰਬਲ ਕੋਮਲ ਅੰਗਨਿ[1]। ਪ੍ਰਭੁ ਕੇ ਗੁਨ ਸੰਤਨ ਤੇ ਸੁਨੇ।ਬੈਠਹਿ ਨਿਕਟ[2]ਜਬਹਿੰ ਮਿਲਿ ਭਨੇਂ ॥੫॥ 'ਜੀਵ ਜੀਵ ਪ੍ਰਤਿ ਭੀਨਹੁ ਲੋਕ। ਨਿਤਿ ਪਾਲਤ ਸਭਿ, ਪ੍ਰਭੂ ਅਰੋਕ[3]। ਜੋ ਜਿਸ ਜੂਨਿ ਜਹਾਂ ਹੁਇ ਪ੍ਰਾਨੀ। ਤਹਾਂ ਦੇਤਿ ਭੋਜਨ ਗੁਨਖਾਨੀ'॥ ੬ ॥ ਸ਼੍ਰੀ ਗੁਰ ਨਾਨਕ ਕਰਨੇ ਸ਼ਲੋਕ। ਪਠਤਿ ਬਿਚਾਰਤਿ ਸੋ ਪ੍ਰਭੂ ਲੋਕ[4]। ਤਿਸੁ ਤੇ ਸੁਨਿ ਕੰਨਜਾਂ ਦਿਢ ਕੀਨੋ।ਸੋ ਅਬਿ ਇਸ ਥਲ ਲਿਖਿ ਕਰਿ ਦੀਨੋ ॥੭॥ ਸ਼੍ਰੀ ਮੁਖਵਾਕ॥

ਸਲੋਕ ਮਃ ੧ ॥

ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥ ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ ॥ ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥ ਸੋ ਮਿਤਿ ਜਾਣੈ ਨਾਨਕਾ ਸਚਾਂ ਮੇਰਾਂ ਜੰਤਾਹ ॥ ਨਾਨਕ ਜੰਤ ਉਪਾਇਕੇ ਸੰਮਾਲੇ ਸਭਨਾਹ ॥ ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ॥

ਦੋਹਰਾ॥ਸੁਨਿ ਸ ਅਰਥ ਗੁਰ ਸ਼ਬਦ ਕੋ ਕੰਨਜਾ ਨਿਸ਼ਚੈ ਕੀਨ।'ਤੀਨ ਲੋਕ ਪਤਿ ਪਰਮ ਗੁਰ ਰਿਜਕ ਸਭਿਨਿ ਕਹੁ ਦੀਨ[5]' ॥੮॥ ਚੌਪਈ॥ ਇਕ ਦਿਨ ਸਭਿ ਕੰਨਜਾ ਮਿਲ ਕਰਿਕੈ।ਕਥਾ ਅਨੇਕ ਸੁਨਾਇ ਬਿਚਰਿਕੈ।ਨਿਜ ਪਿਤ ਕੀ ਭਾਖਤਿ ਬਡਿਆਈ। 'ਹਮਹਿ ਪਦਾਰਥ ਅਧਿਕ ਭੁਗਾਈ ॥੯॥ ਖਾਨ ਪਾਨ ਪਹਿਰਨ ਕੋ ਦਾਤਾ। ਬਸਤ੍ਰ ਬਿਭੂਖਨ ਦੇ ਬੱਖਜਾਤਾ'।ਸਭਿ ਤੇ ਸੁਨਿ ਤਿਸ ਕੰਨਜਾਂ ਕਹਜੋ।'ਪਾਲਤਿ ਪ੍ਰਭੂ ਸਭਿਨਿ ਕੋ ਲਹਜੋ॥੧੦॥ਦਾਤਨਿ ਕੋ ਦਾਤਾ ਇਕ ਰਾਮ। ਕਰਹਿ ਜਗਤ ਕੇ ਪੂਰਨ ਕਾਮ। ਸਭਿ ਦਿਨੁ ਸਭਿ ਕੋ ਭੋਗ ਭੁਗਾਵੈ॥ਕਰਿ ਅਹਾਰ ਕੋ ਜੀਵਤਿ ਪਾਵੈ॥੧੧॥ਸੋ ਨ ਦੇਯ ਸਭਿ ਲਹੈਂ ਬਿਨਾਸ। ਤਿਸ ਬਿਨ ਕਹਾਂ ਜਿਯਨ ਕੀ ਆਸ। ਰਾਉ,ਰੰਕ, ਗਜ,ਚੀਟੀ* ਜੋਈ। ਸਭਿ ਕੋ ਦਾਤਾ ਭ੍ਰਾਤਾ[6]ਸੋਈ॥੧੨॥ਅਪਰ ਬਿਖੈ ਸਮਰਥ ਹੈ ਕਹਾਂ। ਜੀਵਨਿ ਜੋ ਪਾਲਹਿ ਜਹਿੰ ਕਹਾਂ[7]। ਇਮ ਸੁਨਿ ਕੰਨਜਾਂ ਸਭਿ ਹੀ ਕਹੈਂ। 'ਹਮ ਕੋ ਪਿਤ ਪ੍ਰਤਿਪਾਲਤਿ ਰਹੈ ॥੧੩॥ ਨਹਿ ਦੇਖਜੋ ਦੇਤੋ ਕਿਤ ਰਾਮ। ਦਿਯੋ ਜਾਇ ਕਿਸੁ ਕੇ ਕਬਿ ਧਾਮ। ਅੰਨ ਬਸਤ੍ਰ ਸਭਿ ਕਰਿਕੇ ਤਯਾਰ।ਕਿਸ ਕੋ ਕੌਨ ਦੇਤਿ ਕਿਸ ਬਾਰਿ'॥੧੪॥ਇਮ ਸੁਨਿਕੈ ਕੰਨਜਾਂ ਲਰ ਪਰੀ।ਜਾਇ ਪਿਤਾ ਕੇ ਢਿਗ ਸੁਧਿ ਕਰੀ। 'ਹਮ ਸਭਿ ਕਹਹਿੰ-ਪਿਤਾ ਤੇ ਖਾਵਤਿ-।

[1]ਨਰਮ ਅੰਗਾਂ ਵਾਲੀ। [2]ਭਾਵ ਸੰਤਾਂ ਦੇ ਪਾਸ।[3]ਖੁੱਲ੍ਹਾ। [4]ਸੋ ਸੰਤ। [5]ਤ੍ਰਿਨਾਂ ਲੋਕਾਂ ਦੇ ਪਤੀ,ਪਰਮ ਪੂਜਯ ਨੇ ਉਪਜੀਵਕਾ ਸਾਰਿਆਂ ਨੂੰ ਦਿੱਤੀ ਹੈ। [6]ਰੱਖਯਕ। [7]ਕਿਸ ਵੇਲੇ। *ਪਾ:—ਕੀਟੀ।

ਇਹ ਕੁਛ ਬਾਤ ਅਪਰ ਬਿਦਤਾਵਤਿ[1] ॥ ੧੫ ॥ ਜੋ ਪ੍ਰਤਿਪਾਰਹਿ ਦੇਤਿ ਹਮੇਸ਼। ਲਘੁ ਤਨ ਤੇ ਜਿਨ ਕੀਨ ਬਿਸ਼ੇਸ਼ੁ[2]। ਸੁਖ ਸੋਂ ਸ਼ੁਭ ਅਹਾਰ ਹਮ ਕਰਿਹੀਂ। ਕਿਸੂ ਬਾਤ ਕੀ ਚਿੰਤ ਨ ਧਰਿਹੀਂ ॥੧੬॥ ਇਹ ਨਹਿੰ ਮਾਨੈ ਮਤ ਕਿਧ ਨਸਾਗੋਹਮ ਸਭਿ ਕਹਿ ਕੀਨਸਿ ਨਿਰਧਾਰੋ[3]। ਸੁਨਤਿ ਨ੍ਰਿਪਤ ਪਿਤ ਮੂਰਖ ਰੋਸਾਨਹਿੰ ਈਸ਼ੁਰ ਕੋ ਲਖਸੋ ਭਰੋਸਾ॥੧੭॥ਅਪਨੇ ਰਾਜ ਮਾਨ ਮਹਿੰ ਫੂਲਾ। ਪ੍ਰਭੁ ਪ੍ਰਤਿਕੂਲ[4] ਭਏ ਤੇ ਭੂਲਾ। ਸਭਿ ਕੰਨਨਾਂ ਨਿਜ ਨਿਕਟਿ ਹਕਾਰੀ। ਆਸ਼ੈ ਸਮਝਨ ਇੱਛਾ ਧਾਰੀ ॥੧੮॥ਪੂਥਕ ਪੂਥਕ ਤਿਨ ਬੂਝਨ ਲਾਗਾ।'ਕਹੁ ਤੂੰ ਕਿਸ ਕੋ ਭੁਗਤਹਿੰ ਭਾਗਾ[5]?'।ਸਭਿ ਨੇ ਕਹਸੋ 'ਪਿਤਾ ਹਮ ਤੇਰਾ। ਖਾਵਹਿੰ ਪਹਿਰਹਿੰ ਦਰਬ ਘਨੇਰਾ ॥੧੯॥ ਪ੍ਰਤਿਪਾਰਤਿ ਨਿਤ ਦੇਤਿ ਅਹਾਰਾ। ਹਮ ਸਭਿ ਭੁਗਤਹਿੰ ਭਾਗ ਤੁਹਾਰਾ'। ਨਿਜ ਭਗਨੀ ਸਭਿ ਤੇ ਪਸਚਾਤੀ। ਰਾਜ ਕੁਇਰ ਬੋਲੀ ਇਸ ਭਾਂਤੀ[6] ॥ ੨੦ ॥ 'ਹੇ ਪਿਤ ਭਾਗ ਏਕ ਕੋ ਦੂਵਾ। ਭੁਗਤਹਿ, ਏਹ ਨਹੀਂ ਕਬਿ ਹੂਆ। ਨਿਜ ਨਿਜ ਭਾਗ ਅਧਿਕ ਅਰੁ ਘਾਟਾਭੋਗਤਿ ਜਗ ਮਹਿੰ ਰੰਕ ਸੁਰਾਟ[7]'॥੨੧॥ਸੁਨਿ ਪਿਤ ਕ੍ਰੋਧ ਕਰਸੋ ਉਰ ਭਾਰੀ। ਸਭਿ ਕੇ ਸੁਨਿਤੇ ਗਿਰਾ ਉਚਾਰੀ। 'ਅਮੁਕ[8] ਰੰਕ ਹਮ ਜਾਤਿ ਮਝਾਰੀ। ਤਿਸ ਕੋ ਪੁੱਤ੍ਰ ਕਸ਼ਟ ਤਨ ਭਾਰੀ ॥ ੨੨ ॥ ਹਾਥ ਪਾਵ ਅੰਗੁਰੀ ਝਰਿ ਗਈ। ਅਸ ਕੋ ਮੈਂ ਜਬਿ ਤੁਹਿ ਦੇ ਦਈ। ਅਪਨ ਭਾਗ ਤਬਿ ਭੁੰਚਨਿ ਕਰੀਅਹਿ।ਨਰਕ ਸਮਾਨ ਕਸ਼ਟ ਕੋ ਭਰੀਅਹਿ' ॥੨੩॥ ਸੁਨਿ ਕੰਨਨਾਂ ਨੇ ਪਿਤ ਕੀ ਬਾਨੀ।ਸੋਈ ਸੀਸ ਧਰੀ ਮਨ ਮਾਨੀ। ਤਿਸ ਕੀ ਮਾਤ ਸੁ ਬਰਜਤਿ ਰਹੀ। ਤਉ ਪਿਤਾ ਨੇ ਰਿਸ ਕਰਿ ਕਹੀ[9] ॥੨੪॥ 'ਕਰਸੋ ਕੰਤ ਸੋਂ' ਨਿਸ਼ਚੈ ਠਾਨਾ[10]।ਅਪਰ ਥਾਨ ਕੋ ਬਰਾਹੁ ਨ ਮਾਨਾ।ਕਹਸੋ'ਪ੍ਰਥਮ ਸੋਈ ਪਤਿ ਮੇਰਾ। ਤਥਾ ਭਾਗ ਮੈਂ ਅਪਨੋ ਹੇਰਾ'॥੨੫॥ਰਹੋ ਹਟਾਇ ਲੋਕ ਮਿਲਿ ਘਨੋ।'ਕੁਸ਼ਟੀ ਸੰਗ ਕਸ਼ਟ ਬਹੁ' ਭਨੇ। ਰਹੋ ਫੇਰ, ਸੋ ਫਿਰੀ ਨ ਫੇਰੇ[11]।ਫੇਰੇ ਫਿਰੀ ਸਾਥ ਤਿਸੁ ਕੇਰੇ[12]॥੨੬॥ਨਹਿੰ ਦਾਇਜ ਕੋ ਨ੍ਰਿਪ ਨੈ ਦੀਨ ।ਮਨ ਮੂਰਖ ਨੇ ਹਠ ਦਿਢ ਕੀਨ।ਕੰਨਨਾਂ ਮਨ ਪ੍ਰਭੁ ਭਾਵੀ ਮਾਨਿ।ਸਮ ਈਸ਼ੁਰ ਕੇ ਸੋ ਪਤਿਜਾਨਿ

[1]ਹੋਰ ਕਹਿੰਦੀ ਹੈ। [2]ਛੋਟੇ ਤਨ ਤੋਂ ਵੱਡਿਆਂ ਕੀਤਾ। [3]ਸਮਝਾਯਾ ਹੈ। [4]ਉਲਟ। [5]ਭਾਗ ਖਾਂਦੀ ਹੈਂ। [6]ਆਪਣੀਆਂ ਸਾਰੀਆਂ ਭੈਣਾਂ ਤੋਂ ਪਿਛੋਂ (ਛੋਟੀ) ਰਾਜ ਕੁਇਰ ਇਸ ਭਾਂਤ ਬੋਲੀ। [7]ਰਾਜਾ। [8]ਫਲਾਣਾ। [9](ਉਹੋ ਗੱਲ) ਕਹੀ। [10]ਭਾਵ ਲੜਕੀ ਨੇ ਨਿਸ਼ਚਾ ਬਿਠਾਇ ਲਿਆ ਕਿ ਮੈਂ ਉਹੋ ਕੰਤ ਕਰ ਲਿਆ (ਮੰਨ ਲਿਆ ਹੈ)। [11]ਹਟਾ ਰਹੇ ਪਰ ਓਹ ਹਟਾਈ ਹੋਈ ਨਾ ਹਟੀ। [12]ਤਿਸੇ ਸਾਥ ਹੀ ਫੇਰੇ ਫਿਰੀ (ਲਾਂਵਾਂ ਲੈ ਲਈਆਂ ਭਾਵ ਵਿਆਹ ਕਰਵਾ ਲਿਆ)।

॥ ੨੭ ॥ ਸਦਨ ਸਾਸੁਰੇ ਦਾਰਿਦ[1] ਮਹਾਂ । ਪਹਿਰਨਿ ਖਾਨ ਨ ਪ੍ਰਾਪਤਿ ਜਹਾਂ । ਕੇਤਿਕ ਦਿਨ ਦੁਖ ਭੁਖ ਕੋ ਸਹਜੋ । ਬਹੁਰ ਅਨਤ ਕਿਤ ਚਲਿਬੋ ਚਹਜੋ॥੨੮॥ ਤਿਸ ਪੁਰਿ ਰਹੀ ਨ ਬਹੁ ਦੁਖਿਆਰੀ। ਪਤਿਬ੍ਰਤ ਧਰਮ ਮਹਾਂ ਦ੍ਰਿਢ ਧਾਰੀ । ਪਤਿ ਕੁਸ਼ਟੀ ਕੋ ਧਰਿ ਬਿਚ ਖਾਰੀ। ਅਪਰ ਗ੍ਰਾਮ ਤੇ ਮਾਂਗਿ ਅਹਾਰੀ॥੨੯॥–ਪਿਤ ਕੇਪੁਰਿ ਨ ਜਾਚਨਾ ਕਰਿਹੌਂ।ਅਪਰ ਪੁਰਨਿ ਤੇਉਦਰ ਸੁ ਭਰਿਹੌਂ–। ਜਾਚਤਿ ਅੰਨ ਆਨਤੀ ਤੇਤੋ । ਪਤਿ ਅਰੁ ਆਪ ਖਾਇ ਲੇ ਜੇਤੋ ॥੩੦॥ ਮਹਾਂ ਸੁਧਰਮਾ ਧਾਰਤਿ ਧਰਮੁ । ਨਿਜ ਪਤਿ ਤੇ ਨਹਿੰ ਧਾਰਜੋ ਭਰਮੁ।ਸੀਸ ਉਠਾਯੋ ਫਿਰੈ ਸੁ ਜਹਿਕਹਿੰ*।ਜਾਚਹਿਅੰਨਪੋਖਿਬੇ[2]ਹਿਤ ਤਹਿੰ ॥੩੧॥ਨਿਕਟ ਗ੍ਰਾਮ ਕੇ ਦੋਤਿ ਉਤਾਰਾਫਿਰਹਿ ਸਦਨ ਤੇ ਲਜਾਇ ਅਹਾਰ। ਬਿਚਰਤਿ ਗ੍ਰਾਮਨਿ ਇਸੀ ਪ੍ਰਕਾਰੀ । ਆਈ ਗੁਰ ਕੇ ਚਕ ਇਕ ਬਾਰੀ ॥ ੩੨॥ਦੇਗ ਗੁਰੂ ਕੀ ਲੀਨਿ ਅਹਾਰਾ । ਪਤਿ ਜੁਤਿ ਖਾਇ ਰਿਦੈ ਸੁਖ ਧਾਰ। ਪੁਨ ਅਗਲੇ ਦਿਨ ਬਦਰੀ ਬਨ ਮੈਂ[3]। ਖਾਰੀ ਜਾਇ ਧਰੀ ਤਬਿ ਤਿਨ ਮੈਂ ॥੩੩॥ਗ੍ਰਾਮ ਬਿਖੈ ਨਰ ਹਰਤਿ ਜੋਈ । ਕਰਤਿ ਗਿਲਾਨ ਤਰਕਤੇ ਸੋਈ । ਇਸ ਹਿਤ ਤੇ ਪਤਿ ਦੂਰ ਬਿਠਾਯੋ । ਖਾਰੀ ਸਹਤ ਸੁ ਛਾਇ[4] ਟਿਕਾਯੋ ੩੪ ॥ ਗ੍ਰਾਮ ਤੁੰਗ ਕੋ[5]ਆਪਿ ਸਿਧਾਰੀ । ਭਿੱਖਜਾ ਹਿਤ ਲੈਬੇ ਇਛ ਧਾਰੀ । ਜੋ[6]ਸ਼੍ਰੀ ਰਾਮਦਾਸ ਖਨਿਵਾਯੋ। ਦੁਖਭੰਜਨਿ ਬਦਰੀ ਤਰ[7] ਭਾਯੋ ॥ ੩੫ ॥ ਤਹਿੰ ਕੁਛ ਟੋਵਾ ਬਿਨਾਂ ਚਿਨਾਰੀ । ਰਹਜੋ ਹੁਤੋ ਨਹਿੰ ਕਿਸੁ ਨਿਰਧਾਰੀ । ਤਿਸ ਮਹਿੰ ਪਰਜੋ ਨੀਰ ਕੁਛ ਥਿਰਿਯੋ। ਬਦਰੀ ਤਰੁ ਕੇ ਤਰ[8]ਸੋ ਢਰਿਯੋ॥ ੩੬॥ਹੁਤੀ ਮੋਖ ਕੀ[9] ਤਬਿ ਸੰਕ੍ਰਾਂਤਿ।ਸਮੋ ਪੁਰਬ ਕੋ ਤਬਿ ਬਿਰਤਾਂਤ।ਸਹਿਜ ਸੁਭਾਇਕ ਬਾਇਸੁ[10]ਆਯੋ।ਬੈਠਿ ਤਰੁ ਪਰ ਜਲ ਦ੍ਰਿਸ਼ਟਾਯੋ ॥ ੩੭ ॥ ਹੁਤੋ ਤ੍ਰਿਖਾਤੁਰਉਤਰਜੋ ਤਰੇ।ਪੰਚ ਬੇਰ ਚੁੰਚਨਕੋਭਰੇ।ਜਬਿਅੰਤਰ ਜਲ ਪ੍ਰਵਿਸ਼ਜੋ ਜਾਇਰਿਦਾ ਸ਼ੁੱਧ ਹੁਇ ਬੁਧਿ ਬਿਦੁਤਾਇ ॥੩੮॥ਕਰਜੋ ਸ਼ਨਾਨ ਪੁਰਬ ਕੇ ਕਾਲ। ਭਯੋ ਸ੍ਵੇਤ ਤਨ ਰੁਚਿਰੁ ਮਰਾਲ[11]। ਸੋ ਪਿੰਗਲ[12] ਦਖਤਿ ਸਭਿ ਰਹਜੋ।ਜਥਾ ਕਾਕ ਨੇ ਸ਼ੁਭ ਫਲ ਲਹਜੋ[13]॥੩੯॥ਉਦੈ ਭਾਗ ਤੇ ਉਰ ਫੁਰਿ-

[1]ਸਹੁਰੇ ਘਰ ਗ਼ਰੀਬੀ। [2]ਰੱਜਣ ਵਾਸਤੇ। [3]ਬੇਰੀਆਂ ਦੇ ਬਨ ਵਿਚ। [4]ਛਾਯਾ ਵਿਚ। [5]ਅੰਮ੍ਰਿਤਸਰ ਤੋਂ ਦੋ ਕੁ ਮੀਲ ਦੀ ਵਿੱਥ ਤੇ ਇਕ ਪਿੰਡ ਉੱਤਰ ਨੂੰ ਹੈ। [6]ਭਾਵ ਜੇਹੜਾ ਥਾਂ। [7]ਉਹ ਥਾਂ ਬੇਰੀ ਹੇਠ ਸੀ, (ਜਿਸਨੂੰ) ਦੁਖਭੰਜਨੀ (ਕਹਿੰਦੇ ਹਨ ਹੁਣ)। [8]ਬੇਰੀ ਦੇ ਬ੍ਰਿੱਛ ਦੇ ਹੇਠ। [9]ਵਿਸਾਖ ਦੀ। [10]ਕਾਂ। [11]ਸੁਹਾਣਾ ਚਿੱਟੇ ਸਰੀਰ ਵਾਲਾ ਹੰਸ ਹੋ ਗਿਆ। [12]ਲੂਹਲਾ, ਭਾਵ ਉਹ ਕੁਸ਼ਟੀ। [13]ਲੀਤਾ। *ਪਾ:–ਫਿਰੈ ਜਹਾਂ ਕਹਿੰ।

ਆਈ।–ਇਸੁ ਜਲ ਕੀ ਮਹਿਮਾਂ ਅਧਿਕਾਈ। ਮਨਹੁੰ ਪੁੰਨ ਮਮ ਬਾਇਸ ਆਯੋ[1]।ਨੀਰ ਮਹਾਤਮ ਕੋ ਦਰਸਾਯੋ[2]–॥੪੦॥ਬਿਨਾਂ ਬਿਲਮ ਤੇ ਇਤ ਉਤ ਹਾਲਾ। ਜੋ ਨਿਜ ਬਲ ਤੇ ਸਕਹਿ ਨ ਚਾਲਾ। ਖਾਰੀ ਤੇ ਨਿਕਸਨੋ ਗਿਰ ਪਰਨੋ।ਰਿਤੁ ਰਿਤੁ ਪਹੁੰਚਨ ਤਹਿੰ ਕਰਨੋ ॥੪੧॥ ਤੁਰਨ ਤੀਰ ਨੀਰ ਕੋ ਛੁਹਨੋ।ਕਰਨੋ ਸ਼ਨਾਨ ਅਧਿਕ ਫਲ ਲਹਨੋ। ਪੰਕ ਸਮੇਤ ਸੁ ਮਰਦਨ ਕਰਿ ਕਰਿ[3]।ਮੱਜਤਿ ਮਹਾਂ ਚੌਂਪ ਕੋ ਧਰਿ ਧਰਿ। ੪੨॥ ਕਰ ਪਗ ਜੁਗ ਗਰ ਗਰ ਗਿਰ ਪਰੇ[4]।ਤਤਛਿਨ ਭਏ ਅਰੁਜ[5] ਸਮਸਰੇ।ਸਕਲ ਅੰਗ ਤੇ ਰੋਗ ਨਸਾਯੋ। ਕੰਚਨ ਬਰਨ ਰੰਗੁ ਮਨ ਭਾਯੋ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਤਿਯ ਰਾਸੇ 'ਪਿੰਗਲ' ਪ੍ਰਸੰਗ ਵਰਨਨੰ ਸਪਤ ਤ੍ਰਿੰਸਤੀ ਅੰਸੁ ॥ ੩੭ ॥

੩੮ [ਅੰਮ੍ਰਿਤ ਸਰੋਵਰ ਦੇ ਦਿੰਨ੍ਹ ਪ੍ਰਗਟ ਹੋਏ]।

ਦੋਹਰਾ॥ਪਿੰਗਲ ਮੱਜਨ ਜਬਿ ਕਰਨੋ ਭਯੋ ਸਰੀਰ ਅਰੋਗ। ਬਿਸਮਤ ਬੁਧਿ ਮਹਿੰ ਦੇਖਿ ਫਲ ਕਰਿ ਅਨੰਦੁ ਹਰਿ ਸੋਗ[6] ॥ ੧ ॥ ਚੌਪਈ ॥ ਮਨਹੁੰ ਪਾਨ ਅੰਮ੍ਰਿਤ ਕੋ ਕਰਨੋ। ਜਰਾ ਆਦਿ ਰੁਜ ਸਭਿ ਪਰਹਰਨੋ।ਜਨੁ ਸਮਰਥ ਸੁਰ ਹੋਇ ਪ੍ਰਸੰਨ[7]। ਕਰਨੋ ਸ਼ਕਤਿ ਨਿਜ ਤੇ ਤਨ ਅੰਨ[8] ॥੨॥ਸੁੰਦਰਤਾ ਮੰਦਿਰ ਤਨੁ ਹੋਵਾ। ਅਖਿਲ ਬਿਕਾਰਨ ਕੋ ਤਬਿ ਖੋਵਾ। ਪ੍ਰਭੁ ਕ੍ਰਿਪਾ ਅਸੁ ਕਾਇਆਂ ਧਾਰੀ।ਜਿਸ ਤੇ ਹੋਇ ਨ ਸਕਹਿ ਚਿਨਾਰੀ ॥੩॥ ਨਖ ਸ਼ਿਖ ਤੇ ਬੋਰਨੋ ਨਿਜ ਗਾਤ[9]। ਬਾਰ ਬਾਰ ਮੱਜਤਿ ਹਰਖਾਤਿ। ਜਥਾ ਅਚਾਨਕ ਨਰਕੀ ਜੀਵ। ਸੁਰਗੀ ਬਨਹਿੰ ਮਹਾਂ ਸੁਖ ਥੀਵ ॥ ੪ ॥ ਜਨਮੁ ਰੰਕ ਚਿੰਤਾਮਣਿ ਪਾਈ। ਹਰਖਨੋ ਜਿਮੁ ਨਵਨਿਧਿ ਘਰ ਆਈ। ਬਸਤ੍ਰ ਬਿਭੂਖਨ ਸੁੰਦਰ ਜੋਗ। ਇਮੁ ਸੁੰਦਰ ਬਨ ਗਯੋ ਅਰੋਗ ॥ ੫ ॥ ਤਿਸ ਬੱਦਰੀ ਤਰੁ ਕੇ ਤਰ ਥਿਰਨੋ। ਖਾਰੀ ਉਲਟ ਸੁ ਆਸਨੁ ਕਰਨੋ।ਬੈਠਿ ਰਹਨੋ ਮਨੁ ਮੋਦ ਬਢਾਇ। ਪ੍ਰਿਯਾ ਪ੍ਰਤੀਖਤਿ[10] ਦ੍ਰਿਗ ਤਿਤ ਲਾਇ ॥੬॥ ਭਿੱਖਨਾ ਤੁੰਗੁ ਗ੍ਰਾਮ ਤੇ ਲੀਨ। ਰਾਜੁ ਕੁਇਰ ਪਤਿਬ੍ਰਤਾ ਪ੍ਰਬੀਨ। ਅਪੁਨੋ ਧਰਮੁ ਬਿਖੈ ਸਵਧਾਨਾ। ਨਿਜ ਪਤਿ ਬਿਨੁ ਕਬਿ ਚਹੈ ਨ ਆਨ॥੭॥ਖੇਦ ਬਿਸਾਲ ਸਹੈ ਸਭਿ ਤਨੁਮੌਂਤਊ ਨ ਡੋਲਤਿ ਹੈ ਕਬਿ ਮਨ ਮੈਂ। ਨ੍ਰਿਪ ਦੁਹਿਤਾ ਅਪਦਾ ਅਸ ਝਾਲੀ। ਤਊ

---

[1]ਮਾਨੋਂ ਕਾਂ ਮੇਰੇ ਪੁੰਨਾ ਕਰਕੇ ਆਯਾ ਹੈ। [2]ਜਲ ਦਾ ਮਹਾਤਮ ਦਿਖਾ ਦਿੱਤਾ ਹੈ। [3]ਮਲ ਕਰਕੇ। [4](ਜੋ)ਹੱਥ ਪੈਰ ਦੋਵੇਂ ਗਲ ਗਲ ਕੇ ਡਿਗ ਪਏ ਹੋਏ ਸਨ। [5]ਅਰੋਗ। [6]ਸ਼ੋਕ ਦੂਰ ਕੀਤਾ। [7]ਮਾਨੋਂ ਸਮਰੱਥ ਦੇਵਤਾ ਨੇ ਪ੍ਰਸੰਨ ਹੋਕੇ। [8]ਹੋਰ ਸ਼ਰੀਰ। [9]ਨਹੁੰ ਤੋਂ ਸਿਰ ਤਕ ਭੇਖ ਦਿੱਤਾ ਅਪਣਾ ਸਰੀਰ। [10]ਇਸਤ੍ਰੀ ਨੂੰ ਉਡੀਕਦਾ ਹੈ।

ਧਰਮ ਤੇ ਭਈ ਨ ਖਾਲੀ॥੮॥ਜਬਿ ਤਿਸ ਥਾਨੁ ਆਨ ਕਰਿ ਦੇਖਾ। ਬੈਠਨੋ ਸੁੰਦਰ ਪੁਰਖ ਵਿਸ਼ੇਖਾ।–ਇਹੁ ਕਨਾ ਭਯੋ ਨਜਾਨਨੋ ਜਾਇਮਮ ਪਤਿ ਨਹਿੰ ਦੀਸਤਿ ਇਸ ਥਾਇੰ॥੯॥ਇਹੁ ਕੋ ਬੈਠਨੋ ਅਘ ਗਨ ਕਰਤਾ[1]। ਲਖੀਅਤਿ ਮਮ ਭਰਤਾ ਕੋ ਹਰਤਾ–। ਸੁਕਚਿ ਦੂਰ ਤੇ ਊਚ ਉਚਾਰੀ। 'ਕੋ ਤੂੰ ਅਹੈਂ? ਇਹਾਂ ਦੁਰਚਾਰੀ[2]!॥੧੦॥ਮਮ ਪਤਿ ਕਹਾਂ?ਇਹਾਂ ਤਜਿਗਈ। ਤੁੰਗ ਗ੍ਰਾਮ ਤੇ ਤੂਰਨ ਅਈ।ਅਬਿ ਮੈਂ ਕਰੌਂਪੁਕਾਰ ਉਦਾਰਾ।ਗਹਿ ਲੈਹੌਂ ਜੇਕੀਨ ਸੰਘਾਰਾ[3] ॥੧੧॥ ਨਾਂਹਿ ਤ ਮੋਹਿ ਬਤਾਵਹੁ ਪਤਿਕੋ। ਰਹਨੋ ਜਿਯਤਿ ਜੇ ਕਿਧ ਇਤ ਉਤ ਕੋ।ਤੂਰਨ ਕਰਿ ਨਹਿੰ ਬਿਲਮਲਗਾਵਹੁ।ਮਮ ਭਰਤਾ ਕੋ ਆਂਖਦਿਖਾਵਹੁ[4]॥੧੨॥ਸੁਨਤਿ ਪੀਆ ਨੇ* ਕੀਨੁ ਬਖਾਨਾ।'ਮੈਂ ਤੇਰੋਪਤਿ ਲੇਹੁਪਛਾਨੁ। ਹੇ ਧਰਮੱਗੇ ! ਭਰਮੁ ਨ ਕੀਜਹਿ। ਹੇ ਪਤਿਬ੍ਰਤੇ!ਥ੍ਰਿਤੰਤ ਸੁਨੀਜਹਿ॥੧੩॥ ਪੂਰਬ ਭਾਗੁ ਜਗੋ ਅਬਿ ਮੋਰੇ। ਫਲ ਪ੍ਰਾਪਤਿ ਔਚਕ[5] ਇਸੁ ਬੇਰੇ। ਕਰਤਿ ਸ਼ਨਾਨ ਕਾਕ ਮੈਂ ਹੇਰਾਭਯੋ ਹੰਸ ਸ਼ਿਤ ਬਰਨੁ ਬਡੇਰਾ॥੧੪॥ਇਸੁ ਜਲੁ ਕੋ ਫਲੁ ਮੈਂ ਤਬਿ ਜਾਨਾ। ਨੀਠਿ ਨੀਠ ਦ੍ਰਤ ਆਨਿ ਸ਼ਨਾਨਾ[6]। ਭਯੋ ਅਰੋਗ ਅੰਗ ਤਨ ਸੁੰਦਰ।ਮੈਂ ਪਤਿ ਸੋ,ਨ ਭਰਮੋ ਉਰ ਅੰਦਰ॥੧੫॥ ਮਿਲਹੁ ਆਨ ਮੋਕਹੁ ਅਬ ਪਯਾਰੀ।ਤੁਵ ਪ੍ਰਤਾਪ ਮੁਝਕਾ ਸੁਖ ਭਾਰੀ'। ਸੁਨਤਿ ਰਿਸੀ ਬਚ ਊਚ ਉਚਾਰਾ।'ਮੁਝ ਹਿਤ ਤੈਂ ਮੇਰੋ ਪਤਿ ਮਾਰਾ॥੧੬॥ਕੈਸੇ ਕੁਸ਼ਟ ਯੁਕਤਿ ਅਸ ਹੋਵਤਿ?। ਕਰ ਪਗ ਬਿਨ ਕੇ ਕਰ ਪਗ ਜੋਵਤਿ।ਨਹਿੰ ਨਿਸ਼ਚੇ ਚਿਤ ਆਵਤਿ ਮੋਹੀ। ਅਘ ਕੀ ਸ਼ੰਕਾ ਹੈ ਬਿਚ ਤੋਹੀ॥੧੭॥ ਜੋ ਕਰਿ ਮੇਰੋ ਪਤਿ ਮਰਿ ਗਇਊ। ਨਹਿੰ ਜੀਵੋਂ ਨਿਜ ਪ੍ਰਾਨਨ ਹਇਊਂ। ਤੋਹਿ ਗਹਾਇ ਆਪ ਮਰਿ ਜਾਊਂ। ਨਹਿੰ ਪਰ ਪੁਰਖ ਅੰਗ ਸੰਗ ਲਾਊਂ'॥ ੧੮ ॥ ਇੱਤਨਾਦਿਕ ਊਚੇ ਬਚ ਟੇਰਤਿ। ਸੁਨਿ ਗਨ ਲੋਕ ਮਿਲੇ ਤਿਨ ਹੇਰਤਿ। ਦੋਨਹੁੰ ਨਿਜ ਨਿਜ ਬ੍ਰਿਥਾ ਸੁਨਾਈ। ਸੁਨਿ ਕਰਿ ਕਿਹ ਨ ਸਮਝ ਨਰ ਆਈ॥੧੯॥ਤਬਿ ਸਭਿਹਿਨਿ ਤਿਨ ਕੋ ਸਮੁਝਾਵਾ। 'ਕਨੋਂ ਤੁਮ ਝਗਰਹੁ ਬਾਦ ਉਠਾਵਾ ?। ਅਪਰ ਨ ਕਰਿ ਹੈਂ ਨਜਾਉਂ ਤੁਮਾਰਾ।ਸ਼੍ਰੀਗੁਰੁਅਰਜਨਇਹਾਂ ਉਦਾਰਾ॥੨੦॥ ਅੰਤਰਜਾਮੀ ਸੋ ਸਭਿ ਜਾਨਹਿੰ।ਕਰਿ ਨਿਰਨੈ ਸਚੁ ਬਾਕ ਬਖਾਨਹਿੰ। ਤਿਨ

---

[1]ਪਾਪ ਸਮੂਹ ਕਰਨ ਵਾਲਾ। [2]ਹੇ ਮੰਦ ਕਰਮੀ ! [3]ਮੈਂ ਫੜ ਲਵਾਂਗੀ ਜੋ ਤੂੰ ਮਾਰ ਦਿੱਤਾ ਹੈ। [4]ਮੈਨੂੰ ਅੱਖੀਂ ਮੇਰਾ ਪਤੀ ਦਿਖਾਦੇਹ। [5]ਅਚਾਨਕ। [6]ਭਾਵ ਰਿੜ੍ਹ ਰਿੜ੍ਹ ਕੇ ਛੇਤੀ ਆਣ ਇਸ਼ਨਾਨ ਕੀਤਾ। *ਪਾ:–ਪ੍ਰਿਯਾ ਤੇ।

ਕੌ ਕਹਨੋ ਸਾਚ ਹੀ ਜਨੀਅਹਿ॥ਨਿਹਸੰਸਹਿ ਦੋਨਹੁ ਬਚ ਮਨੀਅਹਿ'॥੨੧॥ ਇਮ ਸੁਨਿਕੈ ਤ੍ਰਿਯ ਉਰ ਹੁਲਸਾਈ ।–ਸਤਿਗੁਰ ਤੇ ਮਮ ਸੰਸੈ ਜਾਈ–। ਤਬਿ ਦੋਨਹੁੰ ਕੁਛ ਨਰ ਲੈ ਸਾਥ।ਗਏ ਜਹਾਂ ਗੁਰੁਅਰਜਨ ਨਾਥ॥੨੨॥ਜੋਗੀ ਕੌ ਥ੍ਰਿਤੰਤ ਹ੍ਵੈ ਰਹਨੋ । ਮਹਾਂ ਅਚੰਭਾ ਸਭਿ ਉਰ ਲਹਨੋ । ਦ੍ਰਾਤੇਯ ਅਚੰਭਾ ਇਹੁ ਲੈ ਗਈ।ਹਾਥ ਜੋਰਿ ਪਦ ਬੰਦਤਿ ਭਈ॥੨੩॥ ਤਿਸ ਕੇ ਪਤਿ ਨੇ ਮਸਤਕ ਟੇਕਾ ਬੈਠੇ ਸਰ ਤਟ ਜਲਧਿ ਬਿਬੇਕਾ । ਨਿਕਟ ਭੀਰ ਹ੍ਵੈ ਨਰ ਸਮੁਦਾਇ।ਕਰਹਿੰ ਕਾਰਕੌ ਥਿਰ ਢਿਗ ਥਾਇੰ॥੨੪॥ਖਰੇ ਭਏ ਦੋਨਹੁਕਰ ਜੋਰਿ। ਸ਼੍ਰੀ ਅਰਜਨ ਪਿਖਿ ਕਰਿ ਇਨ ਓਰ।ਬੂਝਨੋ[1]ਕਾਰਜ ਕੌਨ ਤੁਮਾਰਾ?।ਕਿਮ ਥਿਰ ਰਹੇ?ਕਰਹੁ ਬਿਸਥਾਰਾ'॥੨੫॥ ਦੋਹਰਾ॥ ਕਹਤਿ ਭਈ ਕਰ ਜੋਰਿ ਕੈ ਸ਼੍ਰੀ ਗੁਰ ਅਰਜੁਨ ਨਾਥ।ਸੁਜਸ ਆਪ ਕੌ ਬਿਦਿਤਿ ਹੈ ਕਰਾਮਾਤ ਅਤਿ ਸਾਥ ॥ ੨੬ ॥ ਚੌਪਈ ॥ ਸ਼੍ਰੀ ਨਾਨਕ ਸੁਨਿਯਤਿ ਜਗ ਭਏ। ਸਿੱਧ ਪੀਰ ਆਦਿਕ ਜੇ ਕਏ।ਮਹਾਂ ਪੁਰਖ ਗੰਭੀਰ ਉਦਾਰਾ।ਜਿਨਕੌ ਜਸ ਗਾਵਤਿ ਜਗ ਸਾਰਾ॥੨੭॥ਦਾਸਨ ਕੌ ਦੇ ਗ੍ਯਾਨਬਡ੍ਹਾਈ।ਸੋ ਅਬਿ ਲਗ ਜਗਮਹਿੰ ਦਿਪਤਾਈ।ਦੁਰੇ ਥ੍ਰਿੰਦ ਦੈਂਭੀ ਜਹਿੰਕਹਾਂ।ਤੇਜ ਪ੍ਰਕਾਸ਼ ਦਸਹੁੰ ਦਿਸ਼ ਮਹਾਂ॥੨੮॥ ਤਿਨ ਸਥਾਨ ਰਾਵਰਿ ਅਬਿ ਅਹੋ । ਰਿਦੇ ਬਿਖੈ ਸਭਿ ਗਸਾਤਾ ਲਹੋ। ਸੰਸੈ ਕਰਦਮ[1]ਧਸਿ ਮਨ ਮੋਰਾ।ਧਰਮ ਛਿਦਨ ਤੇ ਭਰ ਉਰ ਘੋਰਾ ॥੨੯॥ ਬਾਕ ਤੁਮਾਰੋ ਹੋਇ ਸਹਾਈ।ਇਸੀ ਹੇਤ ਮੈਂ ਚਲਿ ਕਰਿ ਆਈ। ਪਾਂਚ ਸੁਤਾ ਹਮ ਪਿਤ ਕੇ ਹੁਤੀ।ਇਕ ਸਮਾਨ ਹੀ ਤਨ ਮੈਂ ਦੂਤੀ ॥੩੦ ॥ ਪਿਤ ਰਿਸ ਕਰਿ ਕੁਸ਼ਟੀ ਪਤਿ ਦੀਨਾ।ਧਰਮ ਆਪਨੋ ਮੈਂ ਦ੍ਰਿਢ ਕੀਨਾ। ਤਿਸ ਕੋ ਖਾਰੀ ਮਹਿੰ ਧਰਿ ਲੀਨਾ।ਨਿਕਸੀ ਵਹਿਰ ਫਿਰਨ ਸ਼ੁਭ ਚੀਨਾ॥੩੧॥ ਜਾਚਤਿ ਫਿਰੀ ਸੁ ਭਰਤਾ ਲੈਕੈ।ਭੋਜਨ ਆਨਿ ਜਾਚਨਾ ਕੈ ਕੈ।ਪਤਿ ਕੋ ਦੇਯ ਪਿਛਾਰੀ ਖਾਵੈਂ। । ਨਿਸ ਬਾਸੁਰ ਮੈਂ ਸੇਵ ਕਮਾਵੈਂ॥੩੨॥ਮਮ ਪਤਿ ਕੋ ਪਿਖਿ ਕਰੈਂ ਗਿਲਾਨ। ਔਂਠਹਿ ਨਾਕ[2] ਸੁ–ਦੂਰ–ਬਖਾਨ । ਤੁਮਰੇ ਚੱਕ ਤੇ ਹੈ ਦਿਸ਼ ਪੁਰਾ[3]। ਤਹਿੰ ਬਦਰੀ[4] ਤਰੁ ਹੈ ਇਕ ਖਰਾ॥੩੩॥ਕੁਛਕ ਨਿੰਮ[5] ਥਲ ਨੀਰ ਖਰਜੋਹੈ।ਸਿਰ ਤੇ ਤਹਾਂ ਉਤਾਰ ਧਰਜੋ ਹੈ।ਪਤਿ ਸਮੇਤ ਖਾਰੀ ਲਿ[6]ਟਿਕਾਈ।ਜਾਚਨ ਆਨ ਗ੍ਰਾਮ ਮਹਿੰ ਧਾਈ॥੩੪॥ਉੱਤਰ ਦਿਸ਼ਾ ਬਸਤਿ ਹੈ ਤੁੰਗ। ਤਹਾਂ ਜਾਇ ਮੈਂ ਅੰਨ ਸੁ ਮੰਗਿ । ਬਿਤੇ ਜਾਮ ਜੁਗ ਚਲਿ ਕਰਿ ਆਈ। ਪਤਿ ਪਿੰਗਲ ਨਹਿੰ

[1]ਸੰਸੇਰੂਪੀ ਚਿੱਕੜ ਵਿੱਚ । [2]ਨੱਕ ਅਕੜੋਂਦੇ ਹਨ । [3]ਪੂਰਬ ਦਿਸ਼ਾ ਵੱਲ। [4]ਬੇਰੀ। [5]ਨੀਵਾਂ । [6]ਲੈ।

ਪਿਖਨੋ ਤਿਥਾਈਂ॥੩੫॥ਬਿਨਾ ਕੁਸ਼ਟ ਕਰ ਪਗ ਜੁਤਿ ਸਾਰਨੋ[1]।ਆਇ ਤਹਾਂ ਇਹੁ ਪੁਰਖ ਨਿਹਾਰਨੋ।ਮੁਝ ਮਨ ਮਹਿ ਨਹਿ ਨਿਸ਼ਚੈ ਹੋਵਾ। ਕਿਸ ਪ੍ਰਕਾਰ ਭਾ ਨਵਾ ਨਿਰੋਵਾ'॥੩੬॥ਸਕਲ ਬਾਤ ਸੁਨਿਕੈ ਤਿਯ ਕੇਰੀ।ਮਾਨਵ ਸਾਥ[2] ਭਨਨੋ ਤਿਸੁ ਬੇਰੀ। 'ਪਿੰਗਲ ਦੇਹਿ ਬਿਖੈ ਬਛਿ ਰੋਗਾ।ਤੂੰ ਕਹੁ ਕੈਸੇ ਭਯੋ ਅਰੋਗ?॥੩੭॥ਸਕਲ ਜਥਾਰਥ ਬਾਤ ਸੁਨਾਵਹੁ।ਨਾਂਹਿ ਤ ਬਡ ਸਜਾਇ ਕੋ ਪਾਵਹੁ।ਕਪਟ ਜਿ ਕਰਨੋ ਭਾਰਜਾ ਹੋਤਿ।ਬਸਹਿ ਨਹੀਂ।ਇਹੁ ਤੋਹਿ ਨਿਕੇਤ' ॥੩੮॥ਸੁਨਿ ਗੁਰ ਤੇ ਤਿਹ ਮਾਨਵ ਕਹਨੋ। 'ਸਰਬ ਬ੍ਰਿਤਾਂਤ ਸੁਨਹੁ ਜਿਮਿ ਲਹਨੋ।ਬਦਰੀ ਸੋਂ ਧਰਿ ਕਰਿ ਮਮਖਾਰੀ।ਜਬਿ ਇਹ ਮਾਂਗਨ ਹੋਤ ਸਿਧਾਰੀ ॥ ੩੯ ॥ ਤਬਿ ਇਕ ਬਾਇਸ ਚਲਿ ਢਿਗ ਆਵਾ। ਕਰੇ ਪਾਨ ਅਰੁ ਪੰਖ ਭਿਗਾਵਾ।ਭਯੋ ਸੁਪੇਦ ਰੰਗ ਤਿਸ ਕੇਰਾ।ਧਰੀ ਮਰਾਲ ਪ੍ਰਭਾ[3] ਤਿਸ ਬੇਰਾ॥੪੦॥ ਸ਼ਯਾਮ ਬਰਨ ਸਗਰੋ ਮਿਟ ਗਯੋ।ਜਨ ਸਬੂਣ ਸੰਗ ਉਜਲ ਭਯੋ। ਤਬਿਹੂੰ ਮੈਂ ਜਾਨਨੋ ਨਿਜ ਆਤਮ[4]।—ਇਸ ਜਲ ਕੋ ਹੈ ਮਹਾਂ ਮਹਾਤਮ—॥੪੧॥ਹਾਲ ਚਾਲ ਮੈਂ[5] ਤਜਿ ਕਰਿ ਖਾਰੀ।ਜਾਇ ਸਪਰਸ਼ਨੋ ਸੁੰਦਰਬਾਰੀ।ਜਬਿ[6] ਪੂਰਬਿ ਮੈਂ ਹਾਥ ਭਿਗੋਏ।ਤਾਤਕਾਲ ਅੰਗੁਰੀ ਜੁਤਿ ਹੋਏ ॥੪੨॥ ਸਾਰੋ ਪਰਨੋ ਬੀਚ ਮੈਂ ਜਾਈ। ਅਸੁ ਕਾਇਆਂ ਅਪਨੀ ਦ੍ਰਿਸ਼ਟਾਈ। ਨਿਜ ਤਿਯ ਕੋ ਕਹਿ ਰਹਨੋ ਬਥੇਰਾ*। ਮਾਨਨੋ ਬਾਕ ਨਹੀਂ ਕੋ ਮੇਰਾ॥੪੩॥ਕਹਿਨ ਲਗੀ—ਸ਼੍ਰੀ ਗੁਰ ਇਸ ਕਾਲ।ਸਭਿ ਗਯਾਤਾ ਤਿਨ ਰਿਦੈ ਬਿਸਾਲ।ਅੰਤਰਜਾਮੀ ਸਭਿ ਕੀ ਜਾਨਹਿੰ ।ਬਾਕ ਬਖਾਨਹਿ ਸੋ ਹਮ ਮਾਨਹਿੰ—॥੪੪॥ਮੋਹਿ ਭਾਰਜਾ ਝਗਰਤਿ ਆਈ। ਯਾਂਕੋ ਦੀਜਹਿ ਸਾਚ ਜਨਾਈ'।ਬਹੁ ਨਰ ਮਿਲੇ ਸਕਲ ਨੇ ਕਹਨੋ। 'ਰਾਵਰ ਕੋ ਸਰਬਗ ਸਭਿ ਲਹਨੋ'॥੪੫॥ਸਤਿਗੁਰ ਸਭਾ ਬਿਸਮ ਭਈ ਐਸੀ।ਸੁਨਤਿ ਮੌਨ ਧਰਿਯੋ ਸਭਿ ਬੈਸੀ। ਸ਼੍ਰੀ ਅਰਜਨ ਜੀ ਬਾਕ ਬਖਾਨਾ। 'ਬੈਠਹੁ ਸ਼ਬਦ ਸੁਨਹੁ ਨਿਜ ਕਾਨਾ ॥੪੬॥ ਹਮ ਕਹਿ ਹੈਂ ਕੋ ਘਟੀ ਪਿਛਾਰੀ[6]। ਸਾਚ ਝੂਠ ਕਰਿ ਦੇਹਿੰ ਨਿਰਾਰੀ'[7]।ਇਮ ਕਹਿ ਨੈਨ ਮੂੰਦ ਕਿਯ ਧਯਾਨਾ। ਮਨ ਠਹਿਰਾਯੋ ਗੁਰੂ ਸੁਜਾਨਾ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੌ 'ਪਿੰਗਲ' ਪ੍ਰਸੰਗ ਬਰਨਨੰ ਨਾਮ ਅਸ਼ਟਤ੍ਰਿੰਸਤੀ ਅੰਸੂ ॥੩੮॥

---

[1]ਸੁਧਰਿਆ ਹੋਇਆ (ਅ) ਸਾਰੋ। [2]ਫਾਕ ਉਸਦੇ ਪਤੀ ਨਾਲ। [3]ਹੰਸ ਵਰਗੀ ਸੁਹਣੱਪ। [4]ਆਪਣੇ ਮਨ ਵਿਚ। [5]ਹਿੱਲ ਜੁੱਲ ਕੇ। [6]ਘੜੀ ਕੁ ਪਿੱਛੋਂ। [7]ਵੱਖੋ ਵੱਖ। *ਪਾ-ਬਥੇਰਾ।

੩੯. [ਅੰਮ੍ਰਿਤ ਸਰੋਵਰ ਦੀ ਕਾਰ ਦਾ ਅਰੰਭ]

ਦੋਹਰਾ ॥ ਸ਼੍ਰੀ ਅਰਜਨ ਸਰਬੱਗਯ ਗੁਰ ਨੋਤ੍ਰ ਮੂੰਦਿ ਕਿਧ ਧਯਾਨੁ। ਤਿਸ ਛਿਨ ਸ਼੍ਰੀ ਗੁਰ ਅਮਰ ਜੀ ਦਈ ਦਿਖਾਈ ਆਨ॥੧॥ਚੌਪਈ॥ ਧਯਾਨ ਬਿਖੈ ਉਰ ਮਹਿ ਗੁਰ ਆਏ। ਸਕਲ ਬਾਤ ਕੋ ਭੇਵ ਜਨਾਏ। 'ਇਹ ਨਰ ਸਾਚੀ ਭਾਖਤਿ ਬਾਤ। ਜਬਿ ਸੁ ਨ੍ਹਾਤ ਤਹਿੰ, ਤਬਿ ਸੰਕ੍ਰਾਂਤ[1] ॥੨॥ ਹਮ ਨੇ ਪਿਤਾ ਤੁਮਾਰੋ ਪ੍ਰੇਰਾ[2]।–ਜਾਇ ਤੜਾਗ ਲਗਾਇ ਬਡੇਰਾ–।ਤਬਿ ਇਕ ਤਾਲ ਤਹਾਂ ਖੁਨਵਾਯੋ। ਜਹਿੰ ਇਹ ਕੁਸ਼ਟੀ ਨੀਰ ਨਹਾਯੋ ॥ ੩ ॥ ਤੁਮ ਕੋ ਉਚਿਤ ਅਹੈ ਇਸ ਕਾਲ। ਕਰਹੁ ਲਗਾਵਨ* ਤਾਲੁ ਬਿਸਾਲ। ਬਹੁਤ ਕਾਲ ਭਾ ਲਖ ਖੁਨਵਾਯੋ[3]। ਚਹੁੰਦਿਸ਼ ਤੇ ਜਲ ਢਰਿ ਤਹਿੰ ਆਯੋ ॥੪॥ ਮ੍ਰਿਤਕਾ ਪਰੀ ਗਯੋ ਭਰਿ ਸੋਇ। ਚਿੰਨ੍ਹ ਪਛਾਨ ਮਾਤ੍ਰ ਤਹਿ ਹੋਇ।ਹੋਇਹੈਤ ਮਹਾਤਮ ਕੋ ਬਿਦਤਾਵਨ। ਨਹਿੰ ਕੀਨਸ ਸਕਿ ਬਿਖੈ ਜਨਾਵਨ ॥੫॥ ਅਬਿ ਮਹਿਮਾ ਕੋ ਸਹਤ ਬਿਸਾਲਾ। ਬਿਦਤਾਵਹੁ ਸਿਰਜਹੁ ਸ਼ੁਭ ਤਾਲਾ। ਸ਼੍ਰੀ ਅੰਮ੍ਰਿਤਸਰ ਧਰੀਅਹਿ ਨਾਮੁ।ਚਹੁੰ ਦਿਸ਼ ਮਹਿੰ ਸੁਪਾਨ[4] ਅਭਿਰਾਮੁ॥੬॥ਰਾਮਦਾਸੁ ਪੁਰਿ ਰਾਮਦਾਸੁ ਸਰੁ। ਇਹੁ ਭੀ ਨਾਮ ਕਹਹਿੰ ਨਾਰੀ ਨਰ[5]। ਜਨਨੀ ਪਿਤ ਗੁਰ[6] ਕੋ ਉਰ ਹੇਰਾਨਮੋ ਕਰਤਿ ਭੇ ਹਰਖ ਬਡੇਰਾ॥੭॥ਸ਼੍ਰੀ ਅਰਜਨ ਗੁਰੁ ਅੰਤਰ-ਜਾਮੀ।ਮਿਸ ਕਰਿ ਬਿਦਤਾਵਤਿ ਥਲ ਸ੍ਵਾਮੀ[7]। ਵਹਿਰ ਮੁਖੀ ਬ੍ਰਿਤਿ ਨਯਨ ਉਘਾਰੇ। ਮਨਹੁੰ ਕਮਲ ਦਲ ਭੇ ਭੁਨਸਾਰੇ॥੮॥ ਪਰਮ ਪ੍ਰਸੀਦ ਬਖਾਨਯੋ ਤਿਯ ਸੋਂ। 'ਸਰਬ ਸੰਦੇਹ ਦੂਰ ਕਰਿ ਹਿਯ ਸੋਂ। ਨਿਸ਼ਚੈ ਇਹੀ ਤੋਰ ਭਰ-ਤਾਰ।ਤੈਂ ਕੀਨਸ ਹਮ ਪਰ ਉਪਕਾਰਾ ॥੯॥ ਚਿਰੰਕਾਲ ਕੇ ਚਾਹਤਿ ਐਸੇ। ਤੀਰਥ ਪਰਖਨਿ ਹੋਵਹਿ ਕੈਸੇ। ਸ਼੍ਰੀ ਗੁਰ ਰਾਮਦਾਸ ਬਚ ਕਹਿਓ।–ਕਹੂਆ ਨਾਇ ਹੰਸ ਜਹਿੰ ਲਹਿਓ ॥ ੧੦ ॥ ਸੋ ਸ਼੍ਰੀ ਅੰਮ੍ਰਿਤਸਰ ਜੀ ਜਾਨਹੁੰ। ਇਮ ਪਰਖਨ ਤਿਸ ਥਲ ਕੋ ਮਾਨਹੁੰ †–। ਤੁਮ ਬ੍ਰਿਤਾਂਤ ਤੇ ਨਿਸ਼ਚੈ ਭਇਓ। ਜਗਤ ਨਰਨ ਕੋ ਸੰਸੈ ਗਇਓ ॥ ੧੧ ॥

---

[1](ਵਿਸਾਖ ਦੀ) ਸੰਗਰਾਂਦ ਸੀ। [2]ਤੁਸਾਡੇ ਪਿਤਾ ਜੀ ਨੂੰ ਅਸਾਂ ਨੇ (ਕਦੇ) ਆਖਿਆ ਸੀ। [3]ਥੋੜਾ ਖੋਦਿਆ ਸੀ। [4]ਪੌੜੀਆਂ। [5]ਮਾਤਾ ਦੇ ਪਿਤਾ ਸ਼੍ਰੀ ਗੁਰੂ (ਅਮਰ ਦੇਵ) ਜੀ ਨੂੰ। [6](ਆਪਣੀ ਅੰਤਰਜਾਮਤਾ ਛਿਪਾਈ ਰੱਖਕੇ ਇਸ ਵਾਕਿਆ ਦੇ) ਵਸੀਲੇ ਥਲ ਨੂੰ ਪ੍ਰਗਟ ਕਰਦੇ ਹਨ।

*ਪਾ:–ਖੁਨਾਵਨ। †ਏਹ ਚਾਰੇ ਸਤਰਾਂ–'ਸ਼੍ਰੀ ਗੁਰੂ ਰਾਮਦਾਸ–ਭੋਂ...ਮਾਨਹੁੰ' ਤੱਕ ਸਾਡੇ ਪਾਸ ਦੇ ਲਿਖਤੀ ਨੁਸਖਿਆਂ ਵਿਚ ਨਹੀਂ ਸਨ, ਇਕ ਵਿਚ ਹਾਸ਼ੀਏ ਪਰ ਲਿਖੀਆਂ ਹੈਸਨ, ਪਰੰਤੂ ਛਾਪੇ ਦੇ ਨੁਸਖੇ ਵਿਚ ਹੈਨ।

ਸ਼੍ਰੀ ਮੁਖਵਾਕ ॥ ਮਹਲਾ ੪ ॥

ਅੰਮ੍ਰਿਤਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਉਆ ਹੰਸੁ ਹੋਵੈ ॥*

ਅਬਿ ਤੁਮ ਨਿਸਾ ਗ੍ਰਾਮ ਮਹਿ ਚਲੋ†।ਭੋਰ ਭਏ ਹਮ ਸੰਗ ਲੈ ਚਲੋ।ਪਾਵਨਿ ਥਾਨ ਜਨਾਵਨਿ ਕਰੀਅਹਿ। ਭਰੁਵਰੁ ਬਦਰੀ ਤਰ ਵਰ ਤਰੀਅਹਿ[1] ॥ ੧੨ ॥ ਸਿਮਰਹੁ ਸੱਤਿਨਾਮੁ ਲਿਵ ਲਾਇ। ਜਨਮ ਮਰਨ ਦੁਖ ਤੇ ਛੁਟਿ ਜਾਇ[2]। ਲੈ ਕਰਿ ਗਏ ਜਾਮਨੀ ਬਸੇ। ਜਿਨ ਦਰਸ਼ਨ ਤੇ ਬਡ ਅਘ ਨਸੇ ॥੧੩॥ਦੋਹਰਾ॥ਪ੍ਰਾਤਿ ਭਈ ਉਠਿਕੈ ਗੁਰੂ ਕ੍ਰਿਯਾ ਸੋਚ ਕੀਕੀਨ।ਪਿਖਿਪ੍ਰਕਾਸ਼ ਚਿਤਵਤਿ ਰਿਦੈ,–ਸਰ ਸਿਰਜਨ ਹਿਤ ਦੀਨ[3]–॥ ੧੪ ॥ ਚੌਪਈ ॥ ਸਿੱਖਨ ਪਠਨੋ ਦੰਪਤਿ[4] ਬੁਲਵਾਏ।ਤਿਨ ਕੋ ਅਪਨੇ ਕਰਿ ਅਗੁਵਾਏ।ਲੈ ਕਰਿ ਸੰਗ ਨਰਨਿ ਕੀ ਭੀਰ।ਗਮਨ ਕੀਨਿ ਸ਼੍ਰੀ ਅਰਜਨਧੀਰ॥੧੫॥ਕਹਤਿ ਪਰਸਪਰ ਨਰ ਸਮੁਦਾਇ। 'ਭਾ ਅਦਭੁਤ ਦੋਨਹੁੰ ਦ੍ਰਿਸ਼ਟਾਇ'। ਲਾਖਹੁੰ ਬਰਖਨ ਕੋ ਜੁ ਪ੍ਰਬੀਨ।ਉੱਭਮੁ ਜੋਗੀ ਦਰਸ਼ਨੁ ਕੀਨ॥੧੬॥ਅਵਨੀ ਅੰਤਰ ਮਠ ਮਹਿ ਬੈਸਾ। ਅਚਲ ਥਿਰਨੋ ਹੁਇ ਕਾਸ਼ਟ ਜੈਸਾ। ਲਗੀ ਸਮਾਧਿ ਚਢਾਏ ਪੈਨ। ਸਮੋਂ ਨ ਜਾਨਹਿ ਬਰਤੈ ਕੌਨ ॥੧੭॥ ਐਸੇ ਪੁਰਖ ਪਿਖੇ ਨਿਸ਼ਪਾਪ। ਇਹ ਸਭਿ ਸ਼੍ਰੀ ਸਤਿਗੁਰੂ ਪ੍ਰਤਾਪ।ਅਬਿ ਦੂਸਰ ਅਦਭੁਤ ਕੋ ਦੇਖੋ। ਜਿਸ ਕੇ ਤਨ ਮਹਿ ਕੁਸ਼ਟ ਬਿਸ਼ੇਖੋ ॥੧੮॥ ਕਰ ਸ਼ਾਖਾ[5]ਜਿਸ ਕੀ ਝਰ ਪਰੀ।ਜਲ ਸ਼ਨਾਨ ਤੇ ਤੈਸੀ ਕਰੀ। ਤਿਸ ਥਲ ਕੋ ਚਲਿ ਕੈ ਪਿਖਿ ਲੇਹੁ।ਜਿਹ ਕੋ ਮਹਾਂ ਮਹਾ-ਤਮ ਏਹੁ'॥੧੯॥ਇਮ ਕਹਿ ਚਿਤਮਹਿ ਚੋਪ ਧਰੀਤੇ।ਅਦਭੁਤਅਵਲੋਕਤਿ[6] ਬਿਸਮੰਤੇ। ਦੰਪਤਿ ਸਭਿ ਤੇ ਚਲਤਿ ਅਗਾਰੀ। ਸ਼੍ਰੀ ਅਰਜਨ ਗਮਨੇ ਉਪਕਾਰੀ ॥੨੦॥ਸੰਗ ਭੀਰ ਨਰ ਕੀ ਸਭਿ ਆਵੈ।ਸਨੈ ਸਨੈ ਸਗਰੇ ਚਲਿ ਜਾਵੈਂ। ਅਧਿਕ ਅਨੰਦਤਿ ਉਤਪਲ ਲੋਚਨ। ਮਹਿਦ ਪ੍ਰਫੁੱਲਤਿ ਸੰਕਟ ਮੋਚਨ ॥੨੧॥ ਨਰ ਨਾਰੀ ਪਰਖਨੋ ਤਬਿ ਥਾਨਿ। ਦੁਖਭੰਜਨ ਬਦਰੀ ਤਰੁ ਆਨਿ[7]।ਖਰੇ ਹੋਇ ਕਰਿ ਸੋ ਦਿਖਰਾਈ। 'ਸ਼੍ਰੀ ਗੁਰ! ਜਲ ਜੁਤਿ ਇਹ ਸ਼ੁਭ ਥਾਈਂ॥੨੨॥ਇਹਾਂ ਗਈ ਧਰਿ,ਮੱਜਨੋ ਜਲ ਮੈਂ।ਫਲ ਬਿਸਾਲ ਪ੍ਰਾਪਤਿਇਸ ਥਲ ਮੈਂ'। ਸ਼੍ਰੀ ਗੁਰ ਭਨਨੋ 'ਇਹੀ ਦੁਖਭੰਜਨਿ। ਜਿਸ ਤੇ ਤੁਮ ਹੋਏ ਮਨ

[1]ਸ੍ਰੇਸ਼ਟ ਬ੍ਰਿੱਛਾਂ ਵਿਚੋਂ ਬੇਰੀ ਦੇ ਬ੍ਰਿੱਛ ਹੇਠਾਂ। [2]ਕਿ ਭਲਾ ਰਚਣ ਦਾ ਪ੍ਰੇਮ (ਸ਼ਾਨ੍ਹੂੰ ਗੁਰੂ ਜੀ ਨੇ) ਦਿਤਾ ਹੈ। (ਅ) ਸਰ ਸਿਰਜਣ ਵਾਸਤੇ (ਗੁਰੂ ਜੀ ਨੇ ਆਗਜਾ) ਦਿੱਤੀ ਹੈ। [3]ਇਸਤ੍ਰੀ ਭਰਤਾ। [4]ਦੋਵੇਂ (ਗਲਾਂ) ਦੇਖਕੇ,(ਜੋਗੀ ਵਾਲੀ ਤੇ ਪਿੰਗਲੇ ਵਾਲੀ)। [5]ਹੱਥ ਦੀਆਂ ਉੰਗਲੀਆਂ।[6]ਦੇਖਕੇ। [7]ਆਕੇ। *ਇਹ ਸ਼੍ਰੀ ਮੁਖਵਾਕ ਬੀ ਲਿਖਤੀ ਨੁਸਖਿਆਂ ਵਿਚਨਹੀਂ ਮਿਲਿਆ। †ਪਾ:–ਮਿਲੋ।

ਰੰਜਨੁ[1]॥੨੩॥ਇਸ ਅੰਮ੍ਰਿਤ ਮਹਿੰ ਮੱਜਨੁ ਕੀਨਾ।ਜਿਸ ਤੇ ਭਈ ਦੇਹ ਰੁਜ ਹੀਨਾ[2]। ਦੰਪਤਿ* ਭਨਤਿ ਜੋਰ ਕਰ ਦੋਊ। 'ਸ਼੍ਰੀ ਸਤਿਗੁਰ ਜੀ! ਹੈ ਇਹ ਸੋਊ'॥੨੪॥ਤਿਨ ਤੇ ਸੁਨਤਿ ਸਥਾਨ ਪ੍ਰਤਾਪਾ।ਨਮੋ ਕੀਨ ਕਰ ਜੋਰੇ ਆਪਿ। ਇਮੁ ਨਿਸਚੇ ਕਰਿ ਤੀਰਥ ਨੀਕੋ।ਪੂਰਨ ਭਏ ਮਨੋਰਥ ਜੀ ਕੋ॥੨੫॥ਨਰ ਪ੍ਰਾਕ੍ਰਿਤ[2]ਸਮ ਭਏ ਪ੍ਰਸੰਨ। ਸਦਾ ਸੂਬੱਗ ਗੁਰੂ ਧੰਨੁ ਧੰਨਾਨਰ ਸਮੁਦਾਇਨ ਮਹਿੰ ਤਬਿ ਭਨਯੋ। ਧਰੇ ਚੌਪ ਚਿਤ ਮਹਿ ਸਭਿ ਸੁਨਯੋ ॥੨੬॥ [3]ਸਤਿਗੁਰ ਅਮਰਦਾਸ ਕੀ ਆਇਸੁ। ਲੈ ਪਿਤ ਹਮਰੇ ਇਹਠਾਂ ਆਇ ਸੁ[4]। ਪਾਵਨ ਤੀਰਥ ਕੋ ਬਿਦਤਾਵਨਿ। ਲਾਇ ਬ੍ਰਿੰਦ ਨਰ ਕੀਨਿ ਖਨਾਵਨਿ ॥ ੨੭ ॥ ਨਹੀਂ ਸਪੁਰਨ ਕਾਰਜਿ ਹੋਵਾ।ਗੋਇੰਦਵਾਲ ਜਾਇ ਗੁਰ ਜੋਵਾ। ਪੁਨ ਜਲ ਸੋਂ ਬਹਿ[5] ਮ੍ਰਿਤਕਾ ਪਰੀ। ਖਨੀ ਥਾਇ ਸੋ ਪੂਰਨ ਕਰੀ"॥੨੮॥ਚਿੰਨ੍ਹ ਮਾਤ੍ਰ ਇਹੁ ਜਾਨਯੋ ਜਾਇ।ਰਹੇ ਚਾਹਿ ਇਹੁ ਥਲ ਨਹਿੰ ਪਾਇ[6]। ਅਬਿ ਸਤਿਗੁਰ ਸਭਿ ਕਾਜ†ਸਵਾਰੇ।ਉੱਦਮ ਕਰਿਹੁ ਸਿੱਖ ਅਨੁਸਾਰੇ'‡॥੨੯॥ਧਨਤੇ ਤਨ ਤੇ ਮਨ ਤੇ ਬਚ ਤੈ। ਤੀਰਥ ਕਾਰ ਕਰਹਿੰ ਲਹਿੰ ਸਚੁ ਤੇ[7]ਜਹਿੰ ਕਹਿੰ ਤੇ ਮਜੂਰ ਚਲਿ ਆਵੈਂ।ਕਰਹਿੰ ਕਾਰ ਮਿਹਨਤ ਨਿਤ ਪਾਵੈਂ'॥੩੦॥ ਪੰਚਾਂਮ੍ਰਿਤ ਕਰਿਵਾਇ ਸੁ ਘਨੋ। ਕਰਿ ਅਰਦਾਸ ਨਾਮ ਗੁਰ ਭਨੋ। ਨਰ ਸਮੁਦਾਇਨ[8] ਮਹਿੰ ਬਰਤਾਯੋ। ਕਰਨੋ ਮਹੂਰਤਿ ਬਿਘਨ ਨਸਾਯੋ ॥ ੩੧ ॥ ਤੀਖਨ§ ਖਨਨੀ ਲੈ ਕਰਿ ਹਾਥ। ਮ੍ਰਿਤਕਾ ਖਨੀ ਪ੍ਰਿਥਮ ਗੁਰ ਨਾਥ। ਸਗਰੇ ਸਿਖ ਆਗਯਾ ਕੋ ਪਾਏ। ਲਗੇ ਸੇਵ ਕੋ ਚੌਪ ਉਪਾਏ ॥ ੩੨ ॥ ਕਿਨਹੁੰ ਗਹੀ ਖਨਨੀ ਕਰ ਮਾਂਹੀ। ਖਨਹਿੰ ਕਰਹਿੰ ਬਲ ਪ੍ਰੇਮ ਉਮਾਹੀ¶ । ਕਿਨਹੁੰ ਟੋਕਰੀ ਸਿਰ ਪਰ ਧਰੀ। ਬਹੁਤ ਭਾਰਿ ਹਾਥਨਿ ਸੋਂ ਭਰੀ॥ ੩੩ ॥ ਕੇਤਿਕ ਲੈ ਕਰਿ ਵਹਿਰ ਗਿਰਾਵਹਿੰ। ਕੋ ਕਹਿ ਕਰਿ ਉਤਸਾਹੁ ਵਧਾਵਹਿੰ। ਅਤਿ ਅਨੰਦਤਾ ਉਰ ਮੈਂ ਹੋਈ। ਕਾਰ ਤਲਾਵ ਲਗੇ ਸਭਿ ਕੋਈ ॥ ੩੪ ॥ ਆਪ ਖਰੇ ਹੁਇ ਸਭਿਨਿ ਮਝਾਰੀ।ਕਾਰ ਕਰਾਵਹਿੰ ਗੁਰ ਉਪਕਾਰੀ।ਦੇਖਤਿ ਕਾਰ ਚੌਗੁਨੀ ਹੋਇ। ਉੱਦਮ ਕਰਹਿੰ ਅਧਿਕ ਸਭਿ ਕੋਇ ॥ ੩੫ ॥ ਸਗਰੇ

---

[1]ਪ੍ਰਸੰਨ। [2]ਆਜਾਦੀ ਭਾਵ ਸਧਾਰਨ ਮਨੁੱਖ ਵਾਙੂ। [3]ਆਕੇ। [4]ਰੁੜ੍ਹ ਰੁੜ੍ਹ ਕੇ। [5]ਪੂਰੀ ਗਈ। [6]ਲੱਭਾ ਨਹੀਂ ਸੀ। [7]ਅਨਕੂਲ ਹੋਕੇ। [8]ਓਹ। [9]ਸਾਰਿਆ। *ਪਾਃ—ਇਸ ਦੰਪਤੀ ਨੂੰ ਸਤਿਗੁਰੂ ਜੀ ਨੇ ਮਿਹਰਾਂ ਨਾਲ ਵਰੋਸਾਯਾ ਤੇ ਪੱਟੀ ਦਾ ਰਾਜ ਉਸ ਇਸਤ੍ਰੀ ਦੇ ਪਿਤਾ ਪਾਸੋਂ ਇਨ੍ਹਾਂ ਨੂੰ ਦਿਵਾ ਦਿਤਾ ਸੀ,ਜਿਸ ਦਾ ਜ਼ਿਕਰ ਕਵੀ ਜੀ ਅੱਗੇ ਰਾਸ ੭ ਅੰਸੂ ੧੧ ਅੰਕ ੬ ਤੋਂ ੧੨ ਵਿਚ ਆਪ ਕਰਦੇ ਹਨ। †ਪਾਃ—ਕਾਰ। ‡ਪਾਃ—ਗੁਰੂ ਪਿਆਰੇ। §ਪਾਃ—ਨਿਜਕਰ। ¶ਪਾਃ—ਉਪਾਹੀ॥

ਦਿਨ ਮਹਿ ਕਾਰ ਕਰਾਵਹਿਂ।ਸੰਧਯਾ ਗ੍ਰਾਮ ਬਿਖੈ ਚਲਿ ਜਾਵਹਿਂ। ਦੇਗ ਹੋਇ ਗੁਰ ਕੇ ਦਰਬਾਰਾ। ਛੁਧਿਤ ਸਰਬ ਤਹਿਂ ਖਾਇਂ ਅਹਾਰਾ ॥ ੩੬ ॥ ਇਕ ਦਿਨ ਗੁਰ ਸੰਤੋਖਸਰ ਗਏ।ਸਿਖ ਗਨ ਸੰਗ ਪਿਖਤਿ ਬਿਗਸਏ। ਤਟ ਪਰ ਖਰੇ ਹੋਇ ਕਹਿ ਬਾਨੀ। 'ਇਸ ਕੀ ਮਹਿਮਾ ਹੋਇ ਮਹਾਂਨੀ ॥ ੩੭ ॥ ਹੁਇ ਸੰਤੋਖਸਰ ਸਾਰਥ[1] ਨਾਮੂ।ਸਮਾਂ ਪਾਇ ਬਨਿ ਹੈ ਅਭਿਰਾਮੂ।ਹੁਇ ਚਹੁੰ ਦਿਸ਼ ਪਾਕੋ ਚਹੁੰਕੌਨ। ਇਸ ਮਹਿਂ ਮੱਜਹਿਂਗੇ ਨਰ ਜੌਨ ॥੩੮॥ ਸੱਤਿਨਾਮੂ ਸਿਮਰਹਿਂ ਗੁਰੁ ਬਾਨੀ।ਕਿਤਿਕ ਸਮੈਂ ਸੋਵਹਿਂ ਜੇ ਪ੍ਰਾਨੀ।ਤਿਨਕੇ ਉਰ ਉਪਜਹਿ ਸੰਤੋਖ।ਸਗਰੇ ਤਜਹਿਂ ਕਲੇਸ਼ ਰੁ ਦੋਖ॥੩੯॥ਜਥਾ ਲਾਭ ਸੰਤੋਖ ਬਿਸਾਲਾ। ਅਹੈ ਮੁੱਖ ਜੋ ਸਦ ਗੁਨ ਜਾਲਾ[2]। ਪਾਇਂ ਸਿੱਖ ਸੁਖ ਲਹੈਂ ਸਦੀਵਾ। ਮਹਾਂ ਮਹਾਂਤਮ ਤੀਰਥ ਥੀਵਾ ॥ ੪੦ ॥ ਅਬਿ ਸ਼੍ਰੀ ਅੰਮ੍ਰਿਤਸਰ ਕੀ ਕਾਰ। ਗੁਰੁ ਆਗਯਾ ਕੋ ਸਿਰ ਪਰ ਧਾਰਿ। ਕਰਿਵਾਵਹਿਂ ਪੂਰਬ ਖਨਵਾਇ। ਪਾਕ ਈਂਟਕਾ ਸੋਂ ਚਿਨਵਾਇ॥੪੧॥ਹਰਿਮੰਦਰ ਸੁੰਦਰ ਸਿਰਜੈ ਹੌਂ।ਗੁਰੁ ਦਰਬਾਰ ਸਦਾ ਜਹਿਂ ਹ੍ਵੈ ਹੈ'।ਇਮ ਕਹਿ ਸ਼੍ਰੀ ਗੁਰੁ ਕ੍ਰਿਪਾ ਨਿਧਾਨ।ਚਿਤ ਮਹਿਂ ਚਹਹਿਂ –ਬਨਹਿਂ ਸੋਪਾਨ–॥ ੪੨ ॥ ਨਿਤਿਪ੍ਰਤਿ ਬੈਠਹਿਂ ਤਟ ਪਰ ਜਾਇ। ਸੰਗਤ ਸਗਰੀ ਸੇਵ ਕਮਾਇ। ਖਨਿ ਖਨਿ ਮ੍ਰਿਤਕਾ ਵਹਿਰ ਨਿਕਾਰਹਿਂ। ਧਰਿ ਸ਼ਰਧਾ 'ਗੁਰ ਧੰਨ' ਉਚਾਰਹਿਂ ॥੪੩॥ ਕਵਿਯੋ ਵਾਚ ॥ਚੌਪਈ॥ ਕੋਤਿਕ ਸਿਖ ਸਾਖੀ ਇਹੁ ਕਹੈਂ। ਸ਼੍ਰੀ ਗੁਰ ਰਾਮੁਦਾਸੁ ਤੇ ਲਹੈਂ। 'ਨਿਕਸਜੋ ਜੋਗੀ ਤਿਨਹੁੰ ਹਦੂਰਿ। ਪਿੰਗਲ ਕੋ ਦੁਖ ਹੋਯਹੁ ਦੂਰ' ॥ ੪੪ ॥ ਪ੍ਰਸ਼ਨੋਤਰ ਇਸ ਕੇ ਹਿਤ ਕਰਨੋਂ। ਸੋ ਮੈਂ ਨਹੀਂ ਗ੍ਰੰਥ ਮਹਿਂ ਬਰਨੋਂ। ਬਿਨਾ ਖਨੇ ਜਲ ਕੈਸੇ ਤਹਾਂ। ਇੱਤਯਾਦਿਕ ਤਰਕਨ ਗਨ ਮਹਾਂ ।੪੫॥ ਜੇ ਗੁਰ ਰਾਮਦਾਸ ਤੇ ਹੋਵਾ। ਤੌ ਭੀ ਇਸ਼ਟਾਪਤਿ ਹਮ ਜੋਵਾ[3]।ਮਹਿਮਾ ਸਤਿਗੁਰ ਕੀ ਇਸ ਭਾਂਤਿ। ਪਠਤਿ ਸੁਨਤਿ ਚਿਤ ਉਪਜਤਿ ਸ਼ਾਂਤਿ ॥ ੪੬ ॥ ਗੁਰ ਜਸੁ ਕਰਨਿ ਹਮਾਰੋ ਆਸ਼ੈ। ਸੂਰਜ ਸਮ ਜਗ* ਮਹਾਂ ਪ੍ਰਕਾਸ਼ੈ। ਸੰਸੈ ਉਡਗਨ ਭ੍ਰਮ ਤਮ ਨਾਸੀ। ਬਿਗਸਾਵਤਿ ਸਿਖ ਪੰਕਜ ਰਾਸੀ॥੪੭॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸ਼੍ਰੀ ਅੰਮ੍ਰਿਤਸਰ ਬਿਦਤਨਿ' ਪ੍ਰਸੰਗ ਬਰਨਨੰ ਨਾਮ ਏਕ ਊਨ ਚੱਤ੍ਵਾਰੰਸਤੀ ਅੰਸੁ ॥ ੩੯ ॥

---

[1] ਸਫਲ। [2] ਸਾਰੇ ਸ਼ੁਭ ਗੁਣਾਂ ਵਿੱਚੋ ਇਹ (ਸੰਤੋਖ) ਮੁੱਖ ਗੁਣ ਹੈ। [3] ਤਦ ਭੀ ਏਸ ਵਿਚ ਅਸੀਂ 'ਇਸ਼੍ਟ+ਆਪਤੀ' ਦੇਖਦੇ ਹਾਂ, ਭਾਵ ਵਾਦੀ ਦੀ ਸ਼ੰਕਾ ਸਾਡੇ ਅਨਕੂਲ ਹੈ [ਇਸ਼੍ਟ=ਵਾਂਛਿਤ+ ਆਪਤਿ=ਪ੍ਰਾਪਤੀ] (ਅ) ਭਾਵ, ਤਦ ਭੀ ਸਾਡੀ ਇਸ਼੍ਟ ਪਤੀ ਹੀ ਪ੍ਰਗਟ ਹੈ। ਭਾਵ ਦੁਇ ਗੁਰੁ ਇਕ ਰੂਪ ਹਨ ਸਾਡੇ ਪੂਜਯ ਹਨ। (ਏ) ਇਸ਼੍ਟਾਪਤੀ=ਅਭਿਲਾਖਾ ਪੂਰਤੀ। *ਪਾ:–ਜਸੁ।

੪੦. [ਸ਼ਰੋਤਿਆਂ ਨੋ ਪੁਰਾਤਨ ਨਾਮੀ ਸਿੱਖਾਂ ਦੇ ਪ੍ਰਸੰਗ ਪੁੱਛੇ]

ਦੋਹਰਾ ॥ ਸ਼੍ਰੀ ਅੰਮ੍ਰਿਤਸਰ ਕਾਰ ਕੋ ਲਗੇ ਮਨੁਖ ਸਮੁਦਾਇ। ਸਦਾਬਰਤ[1] ਸ਼੍ਰੀ ਗੁਰ ਕਰਜੋ, ਕਰਹਿੰ ਕਾਮਨਾ ਪਾਇ[2] ॥੧॥ ਚੌਪਈ॥ ਕੋ ਨਿਜ ਢਿਗ ਤੇ ਕਰਹਿ ਅਹਾਰਾ। ਨਿਸ ਦਿਨ ਕਰਹਿ ਭਾਲ ਕੀ ਕਾਰਾ। ਜਿਤ ਦਿਸ਼ ਅਧਿਕ ਖੁਨਾਵਨਿ ਚਾਹੈਂ।ਤਿਤ ਸ਼੍ਰੀ ਅਰਜਨ ਪਦ ਕਰਿ ਜਾਹੈਂ[3]॥੨॥ਫਰਸ਼ ਹੋਹਿ ਬੈਠਹਿੰ ਗੁਰ ਗਾਦੀ। ਕਰਹਿੰ ਦਾਸ ਕ੍ਰਿਤ ਹੀਨ ਪ੍ਰਮਾਦੀ[4]।ਗੁਰ ਦਰਸ਼ਨ ਦਰਸਹਿੰ ਦਿਨੁ ਸਾਰੇ। ਧਰਹਿੰ ਅਨੰਦ ਛੁਇ ਦੁਰਗਨੀ ਕਾਰੇ ॥ ੩ ॥ ਦੁਖਭੰਜਨਿ ਢਿਗ ਥਰਾ* ਕਰਾਵਹਿੰ। ਤਹਿੰ ਗੁਰ ਬੈਠਹਿੰ ਕਾਰ ਕਰਾਵਹਿੰ। ਜਥਿ ਇਸ ਦਿਸ਼ ਤੇ ਖਨਜੋ ਮਹਾਂਨ॥ਅਪਰ ਥਾਨ ਬੈਠਨ ਕੋ ਠਾਨਾ ॥੪॥ ਦ੍ਵਾਰ ਦਰਸ਼ਨੀ ਜਿਸ ਥਲ ਕਰਜੋ। ਦੱਖਨ ਦਿਸ਼ ਬੱਦਰੀ ਤਰੁ ਖਰਜੋ† । ਤਹਾ ਜਾਇ ਬੈਠਹਿੰ ਗੁਰ ਪੂਰਨ।ਮ੍ਰਿਤਕਾ ਖਨਹਿੰ ਨਿਕਾਸਹਿੰ ਭੂਰਨਿ॥੫॥ ਜਿਨਹੁ ਨਰਹੁ ਕੇ ਬਰ ਬਛਿ ਭਾਗੇ। ਰਹਿ ਹਜੂਰ ਸਰ ਸੇਵਾ ਲਾਗੇ। ਸੱਤਿਨਾਮ ਕੋ ਸਿਮਰਨਿ ਕਰੈਂ।ਖਨਹਿੰ ਟੋਕਰੀ ਸਿਰ ਪਰ ਧਰੈਂ॥੬॥ਉੱਤਰ ਦਿਸ਼ ਭਲਾਵ ਕੋ ਤੀਰ‡ । ਭਾਈ ਸਾਹਿਬ ਬੁੱਢਾ ਧੀਰ । ਕਰਹਿੰ ਕਰਾਵਹਿੰ ਕਾਰ ਬਿਸਾਲਾ । ਖਨਹਿੰ ਨਿਕਾਸਹਿੰ ਢਿਰਹਿੰ ਉਤਾਲਾ ॥ ੭ ॥ ਦੇਸ਼ ਬਿਦੇਸ਼ਨ ਕਿਤਿਕ ਮਸੰਦ।ਜਹਿੰ ਧਰਮਸਾਲ ਮਿਲਹਿੰ ਸਿਖ ਬ੍ਰਿੰਦ।ਦੂਰ ਦੇਸ਼ ਕੈ ਨੇਰੇ ਹੋਇ।ਤੀਰਥ ਕਾਰ ਕਰਹਿ ਸਭਿ ਕੋਇ[5]॥੮॥ਸਤਿਗੁਰ ਕੀ ਪ੍ਰਸੰਨਤਾ ਅਤਿ ਹੈ।ਚਾਰ ਪਦਾਰਥ ਤਿਸੁ ਕਰ ਗਤਿ ਹੈ[6]। ਗੁਰੁ ਸ਼ਰਧਾ ਉਰ ਧਾਰਹਿ ਜੋਇ। ਸੋ ਸਭਿ ਆਇ ਪ੍ਰਾਪਤੀ ਹੋਇ[7] ॥ ੯॥ ਇਮ ਸੁਨਿਕੈ ਸਤਿਗੁਰ ਕੀ ਬਾਨੀ। ਲਿਖੇ ਹੁਕਮਨਾਮੇ ਸਭਿ ਥਾਨੀ। ਜਹਿੰ ਕਹਿ ਸਿੱਖ ਸ਼ੀਘ੍ਰ ਹੀ ਧਾਏ।ਸ਼੍ਰੀ ਗੁਰ ਕੋ ਫੁਰਮਾਨ ਸੁਨਾਏ॥੧੦॥ਅਧਿਕ ਖੁਸ਼ੀ ਗੁਰੁ ਹੈ ਸੁਨਿ ਬਾਤ। ਸਿੱਖਨ ਭਏ ਸਭਿ ਹਰਖਤਿ ਗਾਤ[8]।ਬਸਤ੍ਰ ਦਰਬ ਲੈ ਲੈ ਉਪਹਾਰੇ।ਆਏ ਜਿਤ ਕਿਤ ਤੇ

---

[1]ਲੰਗਰ।[2](ਜੋ ਮਨੁੱਖ ਸੇਵਾ)ਕਰਦੇ ਹਨ,ਸੋ(ਆਪਣੀ)ਕਾਮਨਾ ਪ੍ਰਾਪਤ ਕਰਦੇ ਹਨ।[3]ਚਰਨੀ ਤੁਰਕੇ (ਅ) ਨਿਸ਼ਾਨੀ ਕਰਦੇ ਜਾਣ। [4]ਕਾਰ ਕਰਨ ਸਾਵਧਾਨਤਾ ਨਾਲ। [5]ਸਭ ਕੋਈ ਆਕੇ ਕਰੇ। [6]ਹੱਥ ਵਿਚ ਪ੍ਰਾਪਤ ਹੋਣਗੇ। [7]ਹੋਵੇਗੀ। [8]ਭਾਵ,ਪ੍ਰਸੰਨ ਚਿੱਤ । *ਇਹ ਥੜ੍ਹਾ ਅਠਸਠ ਤੀਰਥ ਤੇ ਦੁਖਭੰਜਨੀ ਦੇ ਵਿਚਕਾਰ ਹੈਸੀ,ਜੋ ਅਕਾਲੀ ਅੰਦੋਲਨ ਵਿਚ ਢਾਹਕੇ ਪੋਣਾ ਬਰਾਇਆ ਗਿਆ,ਪਰ ਨਿਸ਼ਾਨ ਵਾਲੀ ਬੁਰਜੀ ਖੜੀ ਰਹੀ। ਸੰਗਤਾਂ ਦੀ ਸਖਤ ਨਾਰਾਜ਼ਗੀ ਕਰਕੇ ਸੰਮਤ ੪੫੯-੬੦ ਨਾਨਕਸ਼ਾਹੀ ਵਿਚ ਪੋਣਾ ਪੂਰਕੇ ਫੇਰ ਥੜ੍ਹਾ ਸਾਹਿਬ ਬਣਾਯਾ ਗਿਆ ਹੈ ਤੇ ਉਤੇ ਸੰਗ ਮਰਮਰ ਦੀ ਮੰਜੀ ਸਾਹਿਬ ਨਿਸ਼ਾਨ ਵਾਲੇ ਥਾਂ ਰਖੀ ਗਈ ਹੈ। †ਇਸਨੂੰ ਲਾਚੀ ਬੇਰ ਕਹਿੰਦੇ ਹਨ।ਇਥੇ ਗੁਰਦੁਆਰਾ ਹੈ। ‡ਹੁਣ ਤਕ ਭਾਈ ਬੁੱਢੇ ਜੀ ਦੀ ਬੇਰ ਕੋਹਿਲਾਂਦੀ ਹੈ ਘੰਟੇ ਘਰ ਦੀਆਂ ਪੌੜੀਆਂਦੇ ਮੁਹਰੇ ਹੈ।

ਸੁ ਹਜ਼ਾਰੋਂ ॥੧੧॥ ਹੋਇ ਤ੍ਰਿਹਾਵਲ ਸਭਿ ਕੋ ਦੇਤਿ।ਭਾਉ ਭੂਰ ਕਰਿ ਸਿਖ ਗਨ ਲੇਤਿ।ਸੇਗਤਿ ਕੋ ਦਰਸ਼ਨ ਸਭਿ ਕਾਲ।ਦੇਤਿ ਰਹੈਂ ਬਹੁ ਕਰੈਂ ਨਿਹਾਲ ॥ ੧੨॥ ਕਿਹ ਸੁਤਿ ਦੇਤਿ, ਦਰਬੁ ਕਿਸਿ ਦੇਤਿ। ਕਿਸ ਕੇ ਹੈਂ ਗਨ ਪਸੂ ਨਿਕੇਤਿ। ਕਿਹ ਕੋ ਦੁਖ ਕਾਟਹਿ ਤਨ ਰੋਗ। ਦੇਂ ਕਿਸ ਕੋ ਸਭਿ ਜਗ ਕੋ ਭੋਗ॥੧੩॥ਕਿਹ ਵੈਰਾਗ, ਨਾਮ ਕਿਸ ਦੇਈਂ। ਕਿਸਿ ਕੇ ਉਰ ਬਿਕਾਰ ਹਰਿ ਲੇਈਂ।ਸ਼ਾਂਤਿ ਦਾਤਿ[1],ਕਿਸਿ ਧੀਰਜ ਖਿਮਾ ਦਯਾ ਸੰਤੋਸ਼ ਦਯੋ ਕਿਸ ਜਮਾਂ[2] ॥੧੪॥ਭਾਉ ਭਗਤਿ ਸਿਮਰਨਿ ਸਤਿਨਾਮੁ। ਨ੍ਹਾਨ, ਦਾਨ, ਸੁਚਿ,ਸੰਜਮ[3] ਸਾਮੁ[4]।ਬ੍ਰਹਮ ਗਯਾਨ,ਕਿਸਿਕੋ ਉਰ ਦੇਤਿ।ਕਿਸ ਹੈਂਤਾ ਮਮਤਾ ਹਰਿ ਲੇਤਿ ॥੧੫॥ਦੋਨਹੁ ਲੋਕਨ ਕੋ ਸੁਖ ਕਾਹੂੰ। ਪ੍ਰੇਮਾਭਗਤਿ ਦੇਤਿ ਮਨ ਮਾਂਹੂ। ਮਹਾ ਪ੍ਰੀਤਿ ਜਾਗੀ ਸਿਖ ਗਨ ਮੈਂ। ਕਰਹਿਂ ਕਾਰ ਲਾਹਾ ਲਖਿ ਮਨ ਮੈਂ ॥ ੧੬ ॥ ਦੋਹਰਾ ॥ ਇਮ ਉਦਾਰ ਤਰ ਆਤਮਾ[5]* ਨਰ ਗਨ ਕੀਨਿ ਨਿਹਾਲ। ਫੂਲੀ ਕੀਰਤਿ ਮਾਲਤੀ[6] ਘਰਿ ਘਰਿ ਬਿਖੈ ਬਿਸਾਲ ॥ ੧੭ ॥ ਚੌਪਈ ॥ ਜਿਸ ਕੋ ਹੋਇ ਕਾਮਨਾ ਆਵੈ। ਤੀਰਥ ਕਾਰ ਕਰਹਿ ਚਿਤ ਲਾਵੈ।ਕੋਤਿਕ ਸਿੱਖਨ ਕੋ ਇਹੁ ਨਾਮੁ।ਬਰਨਨ ਕਰੋਂ ਸੁਨਹੁ ਅਭਿਰਾਮੁ ॥੧੮॥ ਭਾਈ ਬੁੱਢਾ ਜੁਤਿ ਪਰਵਾਰੁ।ਸੁਤ ਪੌਤ੍ਰਾਦਿ ਸਹਤ ਕਰਿ ਕਾਰ।ਸਿਖ ਭਾਈ ਭਗਤੂ ਗੁਨ ਧਾਮੁ। ਕਰਹਿ ਕਾਰ ਸਿਮਰਹਿਂ ਸਤਿਨਾਮੁ ॥੧੯॥ ਮੰਞ, ਪਿਰਾਣਾ ਸਿੱਖੀ ਪੋਤਾ[7]। ਕਰਹਿ ਕਾਰ ਉਰ ਅਨੰਦ ਉਦੋਤਾ। ਭਾਉ ਭਗਤਿ ਕੋ ਭੌਨ ਹੁਲਾਸ[8]। ਕਰਹਿ ਕਾਰ ਭਾਈ ਗੁਰਦਾਸ॥੨੦॥ਦੋਹਰਾ॥ਪੁਰੀਆ,ਚੁਹੜ ਚੌਧਰੀ,ਪੈੜਾ, ਕਿਸ਼ਨਾ, ਨਾਮੁ। ਬਾਲਾ, ਸੁਘੜ† ਤ੍ਰਿਲੋਕ ਹੈ, ਸਾਮੁੰਦਾ ਗੁਨ ਧਾਮ ॥੨੧॥ ਬੂਲਾ ਚੰਡੀ, ਤੁਲਸੀਆ, ਭਾਗੀਰਥ, ਕੱਲਯਾਨੁ।ਲਾਲੂ, ਬਾਲੂ, ਹਰੀਜਨ, ਗੋਖੂ, ਟੋਡ,ਮਹਾਂਨ ॥੨੨॥ ਝੰਝ‡ਕਿਦਾਰਾ, ਗੋਇੰਦਾ,ਮੋਹਣ, ਕੁੱਕਾ ਜਾਨੁ। ਬਾਲਾ ਮਰਵਾਹਾ ਅਪਰ ਜੋਧਾਪੁੱਟਾਆਨ॥੨੩॥ਇਤਯਾਦਿਕ ਕੋਤੇ ਗਿਨਹਿ ਸਿੱਖਨ ਲਗੇ ਸਭਿ ਕਾਗਗਨ ਮਸੰਦ ਸਭਿ ਦੇਸ਼ਤੇ ਸੰਗਤਿ ਲਯਾਇੰਹਜ਼ਾਰ।

---

[1]ਸ਼ਾਂਤੀ ਦੀ ਦਾਤ। [2]ਯਮ (ਯੋਗ ਦਾ ਇਕ ਅੰਗ ਹੈ, ਭਾਵ) ਇਖਲਾਕੀ (ਅ) ਬਹੁਤਾ [ਮਾਲਵੇ ਦਾ ਮੁਹਾਵਰਾ ਹੈ]। [3]ਇੰਦ੍ਰੀਆਂ ਦਾ ਰੋਕਣਾ। [4]ਸਾਮਤਾ, ਸਮਤਾ, ਸ਼ਰਣ। [5]ਤਰ ਉਦਾਰਾਤਮਾ =ਵਡੇ ਭਾਰੇ ਸਖੀ। [6]ਮਾਲਤੀ (ਦੇ ਫੁੱਲ ਵਰਗੀ ਉੱਜਲ) ਕੀਰਤੀ। [7]ਸਿੱਖੀ ਦਾ ਜਹਾਜ। [8]ਪ੍ਰੇਮਾਭਗਤੀ ਤੇ ਆਨੰਦ ਦਾ ਘਰ (ਯਾ ਹੁਲਾਸ ਨਾਲ)।

*ਪਾ:-ਇਮ ਉਦਾਰ ਆਤਮ ਗੁਰੂ। †ਭਾਈ ਮਨੀ ਸਿੰਘ ਜੀ ਨੇ ਗਿਆਰ੍ਹਵੀਂ ਵਾਰ ਦੀ ਟੀਕਾ ਵਿਚ ਤ੍ਰਿਲੋਕੇ ਦੀ ਜਾਤ ਸੁਘੜ ਲਿਖੀ ਹੈ। ‡ਭਾਵ ਝਾੜੂ।

॥੨੪॥ਚੌਪਈ॥ਦਿਨਪ੍ਰਤਿ ਗਨ ਮਸੰਦ ਹਰਿਖਾਵੈਂ।ਨਈ ਨਈ ਸੰਗਤ ਨਿਤ ਆਵੈ।ਪਰਬ ਬਿਸਾਖੀ ਆਦਿਕ ਜੋਯ।ਮੇਲਾ ਮਹਾਂ ਉਪਾਇਨ ਦੋਯ ॥ ੨੫ ॥ ਸੋ ਸਗਰੇ ਸਰ ਕੀ ਕਰਿ ਕਾਰ। ਬਹੁਰ ਜਾਇਂ ਨਿਜ ਗ੍ਰੋਹ ਮਝਾਰ। ਕੋ ਇਕ ਦਿਨ,ਕੋ ਦੈ ਦਿਨ ਕਰੈ। ਕੋ ਤ੍ਰੈ ਦਿਨ ਰਹਿ ਕੈ ਹਿਤ ਧਰੈ ॥੨੬॥ ਕੋ ਦਸ ਦਿਨ, ਕੋ ਪੱਖ[1] ਰਹਤਿ ਹੈ।ਕਾਰ ਕਰਹਿ ਬਡ ਲਾਭ ਲਹਤਿ ਹੈ।ਕੋ ਇਕ ਮਾਸ, ਮਾਸ ਦੁਇ ਰਹੈ।ਕੋ ਤ੍ਰੈ ਮਾਸ,ਖਸ਼ਟ[2]ਫਲ ਲਹੈ॥੨੭॥ ਜਿਸ ਕੋ ਹੋਹਿ ਕਾਮਨਾ ਆਵੈ। ਤੀਰਥ ਕਾਰ ਕਰੈ ਚਿਤ ਲਾਵੈ। ਸੋ ਅਪਨੀ ਪੂਰਨ ਕਰ ਲੇਤਿ। ਸਦਾ ਬਰਤ ਕੀਨਸਿ[3],ਗੁਰ ਦੇਤਿ ॥੨੮॥ ਖਨੰਹਿ ਮ੍ਰਿਤਕਾ ਵਹਿਰ ਗਿਰੈਤੋ।ਕਰਾਮਾਤ ਤੇ ਆਦਿ ਲਹੈਤੇ। ਨਿਧਿ ਸਿਧਿ ਜੋ,ਸਮੂਹ ਰਿਧਿ ਜੇਤੀ। ਪ੍ਰਾਪਤਿ ਹੋਤਿ ਕਾਮਨਾ ਤੇਤੀ* ॥ ੨੯ ॥ ਕੋਤਿਕ ਸਿੱਖ ਆਪ ਤੇ ਆਏ। ਕਿਨਹੂੰ ਢਿਗ ਨਰ ਪਠੇ ਬੁਲਾਏ। ਪੂਰਨ ਹੋਤਿ ਜਾਚਨਾ ਜਨੋਂ ਜਨੋਂ।ਸੁਨਿ ਸੁਨਿ ਜਸੁ ਆਵਤਿ ਨਰ ਤਨੋਂ ਤਨੋਂ॥੩੦॥'ਹੋਤਿ ਹਜ਼ਾਰਨਿ ਕੋ ਕੱਲਜਾਨ। ਸਤਿਗੁਰ ਬਡ ਉਦਾਰ ਦੇਂ ਦਾਨ'।ਪਾਇ ਕਾਮਨਾ ਇਕ ਨਰ ਜਾਵੈ। ਜਹਿੰ ਕਹਿੰ ਕੀਰਤਿ ਕਰਤਿ ਸੁਨਾਵੈ ॥ ੩੧ ॥ ਸੁਨਿਕੈ ਅਪਰ ਚੌਪ ਬਡ ਧਰੈਂ। ਪਹੁੰਚਿ ਗੁਰੂ ਢਿਗ ਸੇਵਾ ਕਰੈਂ। ਅਪਨੀ ਆਇ ਪੁਰਹਿੰ ਅਭਿਲਾਖਾ। ਸਿਮਰਨ ਕਰੈਂ ਪ੍ਰੇਮ ਉਰ ਰਾਖਾ॥੩੨॥ ਸ਼੍ਰੋਤਾ ਸੁਨਿ ਕਰਿ ਸ਼ੁਭ ਇਤਿਹਾਸੁ।ਚਿਤ ਮਹਿੰ ਚੌਪ ਬਿਸਾਲ ਪ੍ਰਕਾਸ਼। ਸਿੱਖਨ ਗਨ ਕੇ ਸੁਨਿ ਕਰਿ ਨਾਮੁ। ਜਿਨ ਕਉ ਪ੍ਰਾਪਤਿ ਉੱਤਮ ਧਾਮੁ॥੩੩॥ 'ਗਯਾਨਵਾਨ ਪੂਰਨ ਪਦੁ ਪਾਯੋ। ਜਿਨ ਸਿੱਖਨ ਸਤਿਗੁਰੂ ਰਿਝਾਯੋ। ਤਿਨ ਕੀ ਕਰਹੁ ਬਾਰਤਾ ਸਾਰੀ। ਜੇ ਜੇ ਭਏ ਪਰਮ ਉਪਕਾਰੀ ॥ ੩੪ ॥ ਜੇ ਜੇ ਨਾਮੀ ਸਿੱਖਨ ਸੁਜਾਨੇ। ਤਿਨ ਕੇ ਕਹੋ ਪ੍ਰਸੰਗ ਮਹਾਂਨੇ।ਜਿਸ ਪ੍ਰਕਾਰ ਸੇਵਾ ਗੁਰ ਕੀਨਸਿ।ਮਿਲਿ ਕਰਿ ਜਥਾ ਪਰਮ ਪਦੁ ਲੀਨਸਿ ॥੩੫॥ ਸੋ ਸਭਿ ਕਹੌ ਕਥਾ ਰਮਣੀਕਾ। ਸੁਨਤਿ ਪ੍ਰੀਤ ਤੇ ਜਿਮ ਹੁਇਂ ਨੀਕਾ[4]। ਸ਼੍ਰੋਤਨਿ ਕੇ ਸੁਨਿਕੈ ਸਭਿ ਬੈਨ। ਬਕਤਾ ਭਯੋ ਪ੍ਰਫੁੱਲਜਤਿ ਨੈਨ॥੩੬॥'ਨਿਸ਼ਚੈ ਪ੍ਰੇਮ ਲਖਜੋ ਤੁਮ ਸਾਚੋ।ਚਿਤ ਰਾਚੋ ਹਿਤ ਸੁਨਨਿ ਉਬਾਚੋ[5]। ਯਾਂਤੇ ਮੈਂ ਬਰਨੌਂ ਸਭਿ ਕਥਾ। ਸਿੱਖਨ ਗਨ ਪ੍ਰਸੰਗ ਹੈਂ ਜਥਾ ॥੩੭॥ਜਿਸ ਕੇ ਸੁਨਤਿ ਪਾਪ ਥਿਨ ਸਾਵੈਂ।ਸ਼੍ਰੋਤਾ ਮਹਾ ਪੁੰਨ ਕੋ ਪਾਵੈਂ।ਸੋ ਸਭਿ

[1] ੧੫ ਦਿਨ। [2] ਛੇ (ਮਹੀਨੇ)। [3] ਭਾਵ ਕਾਮਨਾ ਪੂਰਨ ਕਰਨ ਦਾ ਸਦਾ ਵਰਤ ਲਾ ਦਿੱਤਾ ਸੀ। [4] ਜਿਸ ਦੇ ਪ੍ਰੀਤ ਨਾਲ ਸੁਣਨ ਕਰਕੇ (ਸਾਡਾ) ਭਲਾ ਹੋਵੇ। [5] ਚਿਤ ਦੀ ਰੁਚੀ ਨਾਲ ਸੁਣਨ ਵਾਸਤੇ ਤੁਸਾਂ ਕਿਹਾ ਹੈ। *ਪਾ:-ਜੈਤੀ। ਜੇਤੀ।

ਸੁਨਹੁ ਰੁਚਿਰ, ਬਚਿ ਭਾਗੋ।ਜਿਸ ਤੇ ਗੁਰੁ ਪਗ ਸੋਂ ਅਨੁਰਾਗੋ॥੩੮॥ਕੋਰਿ ਕਰਿ ਪ੍ਰੇਮ ਸੇਵ ਜਿਨ ਕੀਨੀ। ਮਹਿਮਾ ਸਤਿਗੁਰੁ ਕੀ ਬਡਿ ਚੀਨੀ। ਬ੍ਰਹਮ ਗਯਾਨ ਕੋ ਪਾਇ ਬਿਸਾਲਾ। ਜਨਮ ਮਰਨ ਹਤਿ ਕਸ਼ਟ ਕਰਾਲਾ ॥੩੯॥ਬ੍ਰਿੱਧ ਮਿਲਨੋ ਸ਼੍ਰੀ ਨਾਨਕ ਸਾਚ। ਪੂਰਬ ਕਹਿ ਆਏ ਇਹੁ ਗਾਚ। ਅਬਿ ਭਗਤੂ ਜਿਮਿ ਘਾਲੀ ਘਾਲਿ।ਭਯੋ ਜਨਮ ਜਿਮ ਗੁਰ ਬਚ ਨਾਲ॥੪੦॥ ਸੋ ਮੈਂ ਕਹੌਂ ਸੁਨੋ ਬਿਰਤੰਤ। ਜਿਸ ਮਹਿ ਮਹਿਮਾ ਗੁਰ ਭਗਵੰਤ। ਪੁਨਾ ਅਪਰ ਸਿੱਖਨ ਕੀ ਕਹੌਂ। ਜਿਸ ਪ੍ਰਕਾਰ ਸੁਨਿ ਕਰਿ ਉਰ ਲਹੌਂ' ॥੪੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੂਰਬਿਧ ਬਾਨੀ 'ਸ਼੍ਰੀ ਅੰਮ੍ਰਿਤਸਰ' ਪ੍ਰਸਿੱਧ ਥਲਨਾਮ ਵੱਲ੍ਹਾ-ਤ੍ਰੈਲੀਸੀ ਅੰਸੂ ॥ ੪੦ ॥

੪੧. [ਭਾਈ ਭਗਤੂ ਜੀ ਦੀ ਜਨਮ ਕਥਾ]।

ਦੋਹਰਾ ॥ ਸਿੱਧੂ ਕਲ ਮਹਿ ਜਾਟ ਇਕ ਭੁੱਲਰੀਏ ਸ਼ੁਭ ਗੋਤਿ । 'ਆਦਮ' ਜਿਸ ਕੋ ਨਾਮ ਹੈ ਘਰ ਸੰਤਤਿ ਨਹਿ ਹੋਤਿ॥੧॥ਸ੍ਰੈਯਾ॥*ਆਦਮ ਨਾਮ ਭਯੋ ਤਿਸਿ ਬੈਸ ਮੈਂ ਕਾਰ ਕਰੈ ਕ੍ਰਿਸ਼ਿ[1] ਭਾਗ ਬਿਲੇਦਾ[2]। ਨੰਦਨ ਹੋਵਨਿ ਕੋ ਚਿਤਵੈ ਬਹੁ, ਕਾਲ ਬਿਤਾਵਤਿ ਚਿੰਤ ਅਮੰਦਾ[3]।ਬੀਤ ਗਏ ਬਹੁ ਸੰਮਤ ਯਾ ਬਿਧਿ ਸੰਤਤਿ ਨਾਂਹਿ ਭਈ ਸੁਖਕੰਦਾ। ਪੀਰ ਬਿਸਾਲ ਫਕੀਰਨ ਜਾਲ ਰਹਨੋ ਸਭਿ ਸੇਵਤਿ ਭਾਵ ਸੁੰ[4] ਬ੍ਰਿੰਦਾ ॥ ੨ ॥ ਚੌਪਈ ॥ ਸੇਵਾ ਕਰਤਿ ਰਹਨੋ ਚਿਰਕਾਲਾ । ਸੰਤਤਿ ਕੀ ਅਭਿਲਾਖ ਬਿਸਾਲਾ। ਕਿਹ ਤੇ ਪ੍ਰਾਪਤਿ ਭਈ ਸੁ ਨਾਂਹੀ। ਚਿੰਤਾ ਚਿਤਵਤਿ ਬਹੁ ਚਿਤ ਮਾਂਹੀ॥੩॥ ਕੋ ਇਕ ਮਿਲਨੋ ਸਿੱਖ ਜਬਿ ਗੁਰੁ ਕੋ। ਤਿਹ ਸੋਂ ਕਹਨੋ ਮਨੋਰਥ ਉਰ ਕੋ। 'ਨੀਕੋ ਕੀਨੋ ਅਨਿਕ ਉਪਾਇ। ਪ੍ਰਾਪਤਿ ਪੁੱਤ੍ਰ ਨ ਮੁਝ ਕਿਸ ਥਾਇੰ' ॥ ੪॥ ਸੁਨਿਕੈ ਸਿੱਖ ਕੀਨਿ ਉਪਦੇਸ਼। 'ਮਾਨਹੁ ਮੇਰੋ ਕਹਨੋ ਅਸ਼ੇਸ਼[5]'। ਸ਼੍ਰੀ ਨਾਨਕ ਭੇ ਜਗ ਅਵਤਾਰ। ਨਿਰੰਕਾਰ ਕੇ ਬਨੇ ਅਕਾਰ॥੫॥ ਤਿਨਿ ਪੀਛੈ ਗੁਰੁ ਅੰਗਦ ਭਯੋ। ਅਮਰਦਾਸ ਪੁਨ ਤਿਸਿ ਥਲ ਥਿਯੋ। ਤੀਨੋਂ ਪਾਤਿਸ਼ਾਹੁ ਤੇ ਪਾਛੇ। ਚਤੁਰਥ ਗੁਰੂ ਭਏ ਅਬਿ ਆਛੇ ॥੬॥ ਸਤਿਗੁਰੁ ਰਾਮਦਾਸ ਜਿਨ ਨਾਮ। ਪੂਰਨ ਕਰਹਿੰ ਸੰਪੂਰਨ ਕਾਮ। ਕਰਿ ਸੇਵਾ ਤਿਨ ਕੀ ਅਬਿ ਜਾਇ।ਪੁੱਤ੍ਰ ਕਾਮਨਾ ਤਹਿੰ ਤੇ ਪਾਇੰ' ॥੭॥ ਆਦਮ ਜਾਟ ਬਾਤ ਸਿਖ ਸੁਨਿਕੈ। ਬ੍ਰਿੱਧ ਅਵਸਥਾ ਅਪਨੀ ਗੁਨਿ ਕੈ।–ਸ਼ੁਸ਼ਕ[6] ਬ੍ਰਿੱਖ ਕੇ ਫਲ ਹੁਇ ਕੈਸੇ–। ਸੈਸੈ ਹੋਤਿ ਬਿਚਾਰਤਿ

[1]ਖੇਤੀ ਦੀ। [2]ਬੜੇ ਭਾਗਾਂ ਵਾਲਾ। [3]ਅਮੰਦ=ਨਾ+ਮੰਦ=ਭਾਵ ਤੀਬਰ ਚਿੰਤਾ ਵਿਚ। [4]ਪਿਆਰ ਨਾਲ। [5]ਪੂਰੀ ਤਰ੍ਹਾਂ। [6]ਸੁੱਕੇ। *ਇਹ ਕੌਂਬਲ ਕੁਲ ਦਾ ਪ੍ਰਸੰਗ ਹੈ। ਇਹੋ ਪ੍ਰਸੰਗ ਕਵਿ ਉਲਥਿਤ ਰਾਮੈਣ ਦੇ ਲੰਕਾ ਕਾਂਡ ਸਰਗ ੧੩੦-੩੧ ਵਿਚ ਹੈ। ਥੋੜੇ ਪਾਠ ਭੇਦ ਤੋਂ ਛੁਟ ਇਹ ਉਥੋਂ ਦਾ ਉਤਾਰਾ ਹੈ। ਉਹ ਰਚਨਾ ੧੮੯੧ ਦੀ ਹੈ।ਵਿਸ਼ੇਸ਼ ਲਈ ਦੇਖੋ ਪ੍ਰਸਤਾਵਨਾ ਸਿਰਲੇਖ ਬਾਃ ਰਾਮੈਣ।

ਐਸੇ ॥ ੮ ॥ ਚਿਤਵਤਿ ਚਿੰਤ* ਪੁਨਹਿ ਚਿਤ ਠਾਨੀ।–ਜੇ ਕਰਿਹੌਂ ਗੁਰ ਸੇਵ ਮਹਾਂਨੀ। ਹੋਇ ਜਿ ਨਹੀਂ ਪੁੱਤ੍ਰ ਅਧਿ ਮੇਰੇ। ਪਾਵੌਂ ਗਤਿ ਪਰਲੋਕ ਅਛੇਰੇ–॥੯॥ਇਮਿ ਮਨ ਠਾਨਿ ਸੰਗ ਲੈ ਦਾਰਾ।ਗੁਰ ਕੀ ਸੇਵਾ ਹੇਤ ਪਧਾਰਾ। ਕਰੀ ਦੂਰਿ ਤੇ ਬੰਦਨ ਜਾਇ। ਸੰਗਤਿ ਬਿਖੈ ਰਹਜੋ ਕਰਿ ਥਾਇੰ[1] ॥ ੧੦ ॥ ਕਾਸ਼ਟ ਸ਼ੁਸ਼ਕ ਭਾਰ ਦੁਇ ਆਨੈ। ਇਕ ਤੋਂ ਰਾਖੈ ਅਪਨਿ ਠਿਕਾਨੈ। ਦੋਗ ਗੁਰੂ ਕੀ ਹੋਵਤਿ ਜਹਿੰਵਾ।ਦੂਸਰਿ ਭਾਰ ਦੇਤਿ ਭਾ ਤਹਿੰਵਾ ॥੧੧॥ ਅਪਨਿ ਪਾਸ ਤੇ ਕਰਤਿ ਅਹਾਰੂ। ਇਸ ਪ੍ਰਕਾਰ ਗੁਰੂ ਕੀ ਕਰਿ ਕਾਰ। ਖਸ਼ਟ-ਮਾਸ ਤਹਿੰ ਰਹਤਿ ਬਿਤਾਏ। ਸੇਵਹਿ ਸਤਿਗੁਰੂ ਹਿਤ ਚਿਤ ਲਾਏ ॥ ੧੨ ॥ ਏਕ ਸਮੈ ਗੁਰੂ ਵਹਿਰ ਸਿਧਾਏ।ਕਿਤਿਕ ਦਯੋਸ ਬੀਤੇ ਪੁਨਿ ਆਏ।ਤਬਿਹੀ ਹਤੋ ਸੀਤ ਕੋ ਕਾਲ। ਅਰੁ ਬਰਖਾ ਭਈ ਤਹਾਂ ਬਿਸਾਲ ॥ ੧੩ ॥ ਦੋਹਰਾ ॥ ਸੰਗਤਿ ਗੁਰੂ ਕੇ ਸੰਗਿਤਬਿਹੁਤੀ ਬਹੁਤ ਤਹਿੰ ਆਇ।ਭਯੋ ਸੀਤ ਸਭਿਹੂੰਨ ਕੋ ਸਿੱਖ ਮਿਲੇ ਸਮੁਦਾਇ ॥ ੧੪ ॥ ਚੌਪਈ ॥ ਆਦਮ ਜਾਟ ਤਬਹਿ ਕਟ ਕਸਿਕੈ[2]। ਈਂਧਨ ਅਧਿਕ ਹੁਤੋ ਢਿਗ ਜਿਸ ਕੈ। ਇਕ ਇਕ ਭਾਰ ਸਕੇ-ਲਨੋ ਜੋਇ। ਸੰਗਤਿ ਬਿਖੈ ਦੇਤਿ ਭਾ ਸੋਇ ॥੧੫॥ ਲਗੇ ਅੰਗੀਠੇ ਸਭਿ ਕੇ ਡੇਰੇ। ਮਿਟਜੋ ਸੀਤ ਭਾ ਅਨੰਦ ਘਨੇਰੇ। ਉਚੇ ਥਲ ਹੈ ਕਰਿ ਤਿਸ ਬਾਰੀ। ਗੁਰ ਨੇ ਸੰਗਤਿ ਸਕਲ ਨਿਹਾਰੀ ॥ ੧੬ ॥ ਡੇਰੇ ਸਭਿਨਿ ਅੰਗੀਠੇ ਲਾਗੇ। ਬਡੋ ਪ੍ਰਕਾਸ਼ ਹੁਤਾਸਨ ਜਾਗੇ। ਰਿਦੇ ਬਿਚਾਰ ਕਰਤਿ ਗੁਰੂ ਐਸੇ।–ਈਂਧਨਇਤੋ†ਮਿਲਜੋ ਇਨ ਕੈਸੇ?॥੧੭॥ਨਹੀਂ ਸਮੀਪ ਇਹਾਂ ਕਿਸਿਥਾਨ। ਕਿਸਿ ਨੇ ਦੀਨਸ ਇਨ ਕੋ ਆਨਿ?–। ਭਈ ਪ੍ਰਭਾਤਿ ਸਭਾ ਜਬਿ ਹੋਈ। ਦੇਖਨਿ ਦਰਸ ਆਇ ਸਭਿ ਕੋਈ ॥੧੮ ॥ ਸ਼੍ਰੀ ਗੁਰੂ ਰਾਮਦਾਸ ਸਭਿ ਸੰਗ। ਬੂਝਜੋ ਈਂਧਨ ਕੇਰਿ ਪ੍ਰਸੰਗ।ਸਭਿ ਨੇ ਕਹਜੋ'ਸਿੱਖ ਹੈ ਕੋਇ। ਦੇਤਿ ਫਿਰਜੋ ਡੇਰਨ ਮਹਿੰ ਸੋਇ' ॥੧੯॥ ਹੁਤੋ ਰਸੋਈਆ ਗੁਰੂ ਕੇ ਪਾਸ।ਤਿਨ ਭੀ ਕਰੀ ਤਬਹਿ ਅਰਦਾਸ। 'ਦੋਗ ਬਿਖੈ ਇਕ ਭਾਰ ਬਿਸਾਲ। ਦੇਤਿ ਰਹਜੋ ਨਿਤ ਕੇਤਿਕ ਕਾਲ' ॥ ੨੦ ॥ ਅੰਤਰਜਾਮੀ ਸਭਿ ਕੁਛ ਜਾਨੀ। ਤਊ ਕਹੇ ਪਰ ਘਾਲ ਪਛਾਨੀ। ਸ਼੍ਰੀ ਗੁਰ ਰਾਮਦਾਸ ਸੁਖਦਾਨੀ। ਸਭਿ ਸਿੱਖਨ ਮਹਿੰ ਤਬਹਿ ਬਖਾਨੀ॥੨੧॥'ਖੋਜਹੁ ਸਿੱਖਨ ਸੁ ਲਯਾਵਹੁ ਜਾਇ।ਜਿਸ ਨੇ ਘਾਲੀ ਘਾਲਿ ਸੁ ਥਾਇੰ'।ਕੌਨ ਮਨੋਰਥ ਹੈ ਤਿਸ ਕੇਰਾ। ਸੋ ਪੂਰਨ ਕਰਿਹੌਂ ਬਿਨ

[1]ਟਿਕਾਣਾ ਕਰਕੇ। [2]ਲੱਕ ਕੱਸਕੇ। [3]ਸੁਹਣੇ ਥਾਂ, ਸਫਲ। *ਪਾ:–ਦਿੱਤ। †ਪਾ:–ਅਧਿਕ।

ਬੇਰਾ'॥੨੨॥ਦੋਹਰਾ॥ ਸੁਨਤਿ ਸਿੱਖਨ ਤਿਸ ਥਾਨ ਕੋ ਖੋਜਨੋ ਜਹਾਂ ਰਹੰਤਿ ॥ ਲੇ ਗਮਨੇ ਤਤਕਾਲ ਹੀ ਸੰਗ ਚਲਨੋ ਹੁਲਸੰਤਿ ॥ ੨੩ ॥ ਚੌਪਈ ॥ ਜਾਇ ਕਰੀ ਬੰਦਨ ਕਰ ਜੋਰਿ। ਠਾਂਢੋ ਭਯੋ ਬਦਨ ਕੀ ਓਰ। ਦੇਖਿ ਗੁਰੂ ਨੇ ਬਾਕ ਉਚਾਰਾ।'ਕੌਨ ਮਨੋਰਥ ਤੈਂ ਉਰ ਧਾਰਾ ॥੨੪॥ ਤੇਰੀ ਘਾਲਿ ਪਰੀ ਸਭਿ* ਥਾਇੰ।ਮਾਂਗ ਲੇਹੁ ਬਰ ਸੋ ਅਬਿ ਪਾਇ'।ਆਦਮ ਜਾਟ ਬਾਕ ਸੁਨਿ ਗੁਰੁ ਕੋ। ਕਹਿ ਨਹਿੰ ਸਕਹਿ ਮਨੋਰਥ ਉਰ ਕੋ ॥ ੨੫ ॥–ਮੈਂ ਬਹੁ ਬ੍ਰਿੱਧ ਕਹਾਂ ਸੁਤ ਹੋਇ–।ਯਾਂਤੇ ਮਾਂਗਤਿ ਭਾ ਨਹਿੰ ਸੋਇ।–ਬਿਰਧਾ ਬਹੁਰੁ ਭਾਰਯਾ ਮੇਰੀ। ਉਚਿਤ ਨ ਕਹਨਿ ਬਾਤ ਸੁਤ ਕੇਰੀ–॥ ੨੬ ॥ ਇਮ ਬਿਚਾਰਿ ਕੈ ਬਾਕ ਬਖਾਨਾ।'ਹੇਗੁਰ!ਨਿਜ ਦਰਸ਼ਨੁ ਦਿਹੁ ਦਾਨਾ।ਅਪਰ ਨਹੀਂ ਮੋ ਕਹੁ ਅਭਿਲਾਖਾ'।ਐਸੋ ਜਬਿ ਆਦਮ ਨੇ ਭਾਖਾ ॥੨੭॥ ਮਨ ਕੀ ਗਤਿ ਲਖਿ ਅੰਤਰਜਾਮੀ।ਬੋਲੇ ਰਾਮਦਾਸ ਪ੍ਰਭੁ ਸ੍ਵਾਮੀ।'ਕਨੋਂ ਨਹਿ ਲੇਤਿ ਮਨੋਰਥ ਉਰ ਕੋ?'। ਗੁਰੁ ਪ੍ਰਸੰਨ ਲਖਿ ਦਾਤਾ ਬਰ ਕੋ[1] ॥ ੨੮ ॥ ਸੁਕਚਤਿ ਪੁਨਹਿ, ਨ ਜਾਇ ਬਖਾਨਾ। ਕਹਤਿ ਭਯੋ'ਦਿਹੁ ਦਰਸ਼ਨ ਦਾਨਾ'। ਤਿਸ ਕੇ ਮਨ ਕੀ ਗਤਿ ਕੋ ਜਾਨਿ। ਕਹਨੋ ਗੁਰੂ 'ਜਾਵਹੁ ਨਿਜ ਥਾਨ ॥੨੯॥ ਦੋਹਰਾ॥ ਜਾਚਨੋ ਜਾਇ ਨ ਤੋਹਿ ਤੇ ਪੁਨ ਆਵਹੁ ਭੁਨਸਾਰ। ਸੇਵਾ ਤੇਰੀ ਸਫਲ ਹੁਇ ਬਾਂਛਤਿ ਦੇ ਕਰਤਾਰ' ॥ ੩੦ ॥ਚੌਪਈ॥ ਆਦਮ ਜਾਟ ਗਯੋ ਨਿਜ ਡੇਰੇ। ਸੋਚਤਿ ਚਿਤ ਮਹਿ ਚਿੰਤ ਘਨੇਰੇ। ਬੂਝਨੋ ਤਬਹਿ ਭਾਰਜਾ ਆਨਿ। 'ਲੇ ਭੀ ਆਯਵ ਗੁਰ ਤੇ ਦਾਨ[2]?' ॥੩੧॥ ਕਹਤਿ ਭਯੋ 'ਸੁਤ ਕੀ ਅਭਿਲਾਖਾ। ਸੁਕਚਤਿ ਗੁਰੁ ਢਿਗ ਜਾਇ ਨ ਭਾਖਾ॥ਆਰਬਲਾ ਮੇਰੀ ਅਰੁ ਤੇਰੀ।ਸੰਤਤਿ ਸਮੈ ਨ, ਬਿਤੀ ਬਡੇਰੀ॥੩੨॥ ਭਏ ਬ੍ਰਿੱਧ, ਸੁਤ ਹੋਹਿ ਨ ਕੈਸੇ।–ਦਿਹੁ ਦਰਸ਼ਨ ਅਪਨੋ–ਬਰ ਐਸੇ[3]। ਚਲਤਨੋ ਪੁਨ ਮੁਝ ਸੋਂ ਗੁਰ ਭਾਖਾ।–ਭੋਰ ਆਇ ਜਾਚਹੁ ਜੋ ਕਾਂਖਾ–'॥੩੩॥ ਸੁਨਤਿ ਭਾਰਜਾ ਭਈ ਉਦਾਸ। ਪਤਿ ਸੋਂ ਕਹਿ,'ਪੂਰੇ ਗੁਰੁ ਪਾਸਿ। ਸੁਤਿ ਕੀ ਕਰਹੁ ਜਾਇ ਅਰਦਾਸਿ। ਹਮਰੀ ਪੂਰਨ ਕਰਿਹੈਂ ਆਸ॥ ੩੪॥ਸ਼ੁਸ਼ਕ ਬ੍ਰਿੱਛ ਕੋ ਹਰੇ ਕਰੰਤਾ। ਸ਼ੁਸ਼ਕ ਤਾਲ ਕੋ ਸੁਕ੍ਰ ਭਰੰਤ॥ਸਮਰਥ ਹੈਂ, ਅਨਹੋਨੀ ਕਰੈਂ। ਸ਼੍ਰੀ ਮੁਖ ਬਾਕ ਨ ਕਬਹੂੰ ਫਿਰੈ'॥੩੫॥ਪਤਿ ਕੋ ਸਮੁਝਾਵਤਿ ਤਿਸ ਛਾਂਡੀ।ਕਰੀ ਬਿਤੀਤਨ ਦੰਪਤਿ ਰਾਤੀ। ਭਈ ਭੋਰ ਗੁਰ

[1]ਗੁਰੂ ਜੀ ਨੂੰ ਬਰ ਦੇਣ ਲਈ ਪ੍ਰਸੰਨ ਦੇਖਕੇ। [2]ਭਾਵ ਵਰ ਦਾਨ। [3]ਐਸਾ ਵਰ (ਮੈਂ ਮੰਗਿਆ ਹੈ)। *ਪਾ:–ਅਬਿ।

ਨੇ ਸਿਖ ਭੇਜਾ।'ਫਲ ਸੇਵਾ ਕੋ ਸ਼ੁਭ ਬਰ ਲੇਜਾ'॥੩੬॥ਤਬਿ ਦੰਪਤਿ ਗਮਨੇ ਗੁਰ ਪਾਸਿ। ਕਰੀ ਬੰਦਨਾ ਧਰੇ ਹੁਲਾਸ। ਸ਼੍ਰੀ ਗੁਰੁ ਰਾਮਦਾਸ ਜੀ ਕਹਾ। 'ਜਾਚਹੁ ਬਰ ਬਾਂਛਤਿ ਜੋ ਅਹਾ'॥੩੭॥ਹਾਥ ਜੋਰਿ ਦੰਪਤਿ ਨੇ ਭਾਖਾ। 'ਸ਼੍ਰੀ ਸਤਿਗੁਰ! ਹਮ ਅਸ ਅਭਿਲਾਖਾ। ਦੇਹੁ ਬਚਨ ਤੇ ਪੁੱਤ੍ਰ ਹਮਾਰੇ।ਸਰਬ ਬੰਸ ਹੈਂ ਸਿੱਖਨ ਤੁਮਾਰੇ'॥੩੮॥ਸੁਨਤਿ ਸਤਿਗੁਰੂ ਧਯਾਨ ਲਗਾਇਵ।ਦੇਖਿ ਰਹੇ ਕੁਛ ਨਹਿੰ ਦਰਸਾਇਵ। ਕਿਤਿਕ ਦੇਰ ਤੇ ਸ਼੍ਰੀ ਗੁਰੁ ਪ੍ਰਾਹੀ। 'ਤੋਹਿ ਭਾਗ ਮਹਿੰ ਸੰਤਤਿ ਨਾਂਹੀ'॥੩੯॥ਇਮ ਕਹਿ ਨੈਨ ਮੂੰਦ ਪੁਨਲੀਨੋਨੀਕੀ ਰੀਤਿ ਖੋਜਿਬੋ ਕੀਨੇ। ਦੇਖਿ ਰਹੇ ਸਭਿ ਹੀ ਬਿਧਿ ਤਾਂਹਿ।ਆਦਮ ਭਾਗ ਬਿਖੇ ਸੁਤ ਨਾਂਹਿ ॥੪੦॥ ਬਹੁਤ ਕਾਲ ਲਗ ਗੁਰੂ ਬਿਚਾਰਾ। ਪੁਨਹਿੰ ਸਿੱਖਨ ਸੋਂ ਬਾਕ ਉਚਾਰਾ।'ਭਲੀ ਭਾਂਤਿ ਹਮ ਖੋਜਨ ਕੀਨਾ।ਤੋਹਿ ਭਾਗ ਹੈਂ ਸੰਤਤਿ ਹੀਨਾ॥ ੪੧॥ਗੁਰ ਕੀ ਸੇਵਾ ਕੀਨਿ ਮਹਾਂਨਾ।ਜਿਸ ਤੇ ਹਮ ਨੇ ਬਾਕ ਬਖਾਨਾ। ਇਹ ਕਾਰਨ ਤੇ ਮੈਂ ਨਿਜ ਅੰਸ਼ੂ[1]। ਜਨਮੋਂ ਤਵ ਗ੍ਰਿਹ, ਬਿਰਧਹਿ ਬੰਸੂ[2] ॥ ੪੨ ॥ ਭਗਤਿ ਸਰੂਪ ਹੋਹਿ ਲਖਿ ਲੀਜਹਿ। ਯਾਂਤੇ ਭਗਤੂ ਨਾਮ ਰਖੀਜਹਿ। ਮੇਰੇ ਅੰਤ*ਹੋਨ ਤੇ ਸੋਇ। ਦੇਸ਼ ਅਨੇਕਨ ਕੋ ਗੁਰ ਹੋਇ ॥੪੩॥ ਤਿਸ ਕੋ ਪਸਰਹਿ ਬੰਸ ਬਿਸਾਲਾ। ਬਿਦਤਹਿ ਨਾਮ ਲਖਹਿੰ ਨਰ ਜਾਲਾ'।ਸੁਨਿ ਬਾਂਛਤਿ ਦਾਨੀ ਬਰ ਗੁਰੁ ਕੋ।ਦੰਪਤਿ ਬੰਦਹਿੰ ਸਿਰ ਧਰ ਧਰਿਕੋ।।੪੪॥ਆਗਯਾ ਲੈ ਗੁਰ ਕੀ ਬਰ ਪਾਇ। ਬਸੇ ਜਾਇ ਕਰਿ ਅਪਨੇ ਥਾਇੰ।ਬ੍ਰਿੱਧ ਬੈਸ ਤਨੁ ਜਰ ਸੋਂ[3] ਗ੍ਰਾਸੇ।ਦੰਪਤਿ ਬਾਸੇ ਆਨਿ†ਅਵਾਸੇ ॥੪੫॥ ਏਕ ਬਰਖ ਜਬਿ ਬੀਤਜੋ ਕਾਲ। ਜਨਮ ਲੀਨਿ ਬਡਿਭਾਗ ਸੁ ਬਾਲ। ਦੰਪਤਿ ਭਏ ਪ੍ਰਸੰਨ ਬਿਸਾਲ। ਗੁਰ ਕੋ ਸਿਮਰਹਿੰ ਸ਼ਰਧਾ ਨਾਲ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਿਤਿਯ ਰਾਸੇ 'ਭਾਈ ਭਗਤੂ' ਪ੍ਰਸੰਗ ਬਰਨਨੰ ਨਾਮ ਏਕ ਚੱਤ੍ਵਾਰਿੰਸਤੀ ਅੰਸੂ ॥ ੪੧ ॥

੪੨. [ਭਾਈ ਭਗਤੂ-ਜਾਰੀ]।

ਦੋਹਰਾ॥ਜਨਮਜੋ ਪੁੱਤ੍ਰ ਅਨੰਦ ਭਾ ਸਭਿ ਗਨਾਤਨਿ ਕੇ ਮਾਂਹਿ[4]।ਬਧੀ ਬਧਾਈ ਬਿਬਿਧਿ ਬਿਧਿ, ਗਾਇ ਕਰਤਿ ਉਤਸਾਹਿ ॥ ੧ ॥ ਚੌਪਈ ॥ ਸਭਿ ਗਨਾਤੀ ਮਿਲਿਕੈ ਤਬਿ ਆਏ।ਭਾਤਿਭਾਂਤਿ ਕੇ ਭਨਤਿਬਧਾਏ।ਘਰ ਮਹਿੰ ਅੰਨ ਸਰ

---

[1]ਆਤਮ ਸ੍ਵਰੂਪ ਦੀ ਰਿਸ਼ਮ, ਭਾਵ ਇਹ ਹੈ ਕਿ ਸਾਡਾ ਜੋ ਆਤਮ ਸਰੂਪ ਇਕ ਪ੍ਰਕਾਸ਼ ਰੂਪ ਹੈ ਉਸ ਦੀ ਕੋਈ ਰਿਸ਼ਮ ਤੇਰੇ ਘਰ ਵਿਚ ਪ੍ਰਗਟ ਹੋਵੇਗੀ। [2](ਜਿਸਤੇ) ਵਧੇਗੀ (ਤੇਰੀ) ਵੰਸ਼। [3]ਬੁਢੇਪੇ ਨਾਲ। [4]ਸ਼ਰੀਕਾਂ ਵਿਚ। *ਪਾਃ—ਅੰਸ਼ੂ=ਆਤਮ ਸ੍ਵਰੂਪ ਦੀ ਰਿਸ਼ਮ।† ਪਾਃ—ਅਪਨਿ।

ਇਕ ਨਾਂਹੀ।ਘ੍ਰਿੱਤਿ ਕਹਾਂ ਹੋਵਹਿ ਤਿਨ ਪਾਹੀ ॥੨॥ ਸਭਿ ਗਨਾਤੀ ਲਖਿਕੈ ਤਿਸੁ ਹਾਲੇ।ਜਿਸ ਕੋ ਨਹੀਂ ਮੋਲ ਕਿਛੁ ਪਾਲੇ। ਨਿਜ ਨਿਜ ਘਰ ਤੇ*ਕਰਿ ਉਗਰਾਹੀ।ਘ੍ਰਿੱਤਿ ਅਨਾਜ ਆਨਤੇ ਪਾਹੀ[1]॥੩॥ ਬਹੁ ਦਿਨ ਖਾਇ ਅਧਿਕ ਹੀ ਆਘੋ[2]। ਬਾਲਕ ਜਨਮੁ ਸਤਿਨਿ ਮਨ ਭਾਯੋ। ਮਾਤਾ ਪਿਤਾ ਅਧਿਕ ਹੁਲਸਾਏ।—ਜਨਮਤਿ ਸਾਥ ਪਦਾਰਥ ਆਏ—॥੪॥ਗਨਾਤੀ ਅਖਿਲਮਿਲੇ ਇਕ ਥਾਇੰ।ਹੁਤੋ ਬ੍ਰਿੱਧ ਇਕ ਬਾਕ ਅਲਾਇ।'ਸ਼ੁਭ ਲੱਛਨ ਬਾਲਕ ਜਨਮਯੋ। ਭਾਗਨ ਭੂਰ[3]ਭਲੇ ਲਖਿ ਲਯੋ ॥੫॥ ਜਿਸ ਨੇ ਜਨਮਤਿ ਸਭਿ ਉਗਰਾਹੇ।ਮਨਹੁ ਭੇਟ ਆਨੀ ਇਸ ਪਾਹੇ।ਇਸ ਕੋ ਬੈਸ ਜੁ ਹੋਹਿ ਅਗਾਰੇ। ਕਰਿ ਹੈ ਉਪਰ ਹੁਕਮੁ ਹਮਾਰੇ' ॥ ੬ ॥ ਹੁਤੋ ਸੁਜਾਨ ਸੁ ਜਾਨਨੋ ਤਬੈ । 'ਭਗਤੂ' ਨਾਮ ਕਹਤਿ ਭੇ ਸਬੈ । ਕੁਛਕ ਬਡੇਰੀ ਬੈਸ ਭਈ ਜਬਿ । ਆਦਮੁ ਪਿਤ ਪਰਲੋਕ ਭਯੋ ਤਬਿ॥ 7 ॥ ਕਰਾਮਾਤ ਕੋ ਪੁੰਜ ਬਿਸਾਲਾ। ਜ਼ਾਹਰ ਕਰੀ ਨਹੀਂ ਕਿਸਿ ਕਾਲਾ। ਅੰਤਰ ਮਹਾਂ ਨਿਰੰਤਰ ਗੋਈ[4] । ਲਖਿ ਨਹਿ ਸਕਹਿ ਸਮੀਪੀ ਕੋਈ ॥ ੮ ॥ ਏਕ ਸਮੇਂ ਜਨਨੀ ਲੈ ਸਾਥ। ਆਇਵ ਗੁਰੁ ਪਗ ਟੇਕਨ ਮਾਥ। ਮਿਲਿ ਦਰਸ਼ਨ ਪਰਸਨੋ ਸੁਖਦਾਨੀ[5]। ਸੇਵਕ ਸਦਾ ਕਰਮ ਮਨੁ ਬਾਨੀ[6] ॥ ੯ ॥ ਸ਼੍ਰੀ ਸਤਿਗੁਰ ਅਰਜੁਨ ਤਿਸ ਕਾਲ। ਪਿਖਿ ਭਗਤੂ ਪਰ ਖੁਸ਼ੀ ਬਿਸਾਲ। ਕੋਤਿਕ ਦਿਵਸੁ ਰਹਿਤ ਭਾ ਪਾਸ। ਸਿਮਰਹਿ ਸੰਤਿਨਾਮ ਸੁਖਰਾਸ ॥ ੧੦ ॥ ਲੈਕਰਿ ਖੁਸ਼ੀ ਗੁਰੂ ਪਗ ਹੇਰਿ। ਆਵਨ ਲਗਨੋ ਅਪਨਿ ਘਰਿ ਫੇਰਿ।ਗਮਨਹਿ ਮੰਦ ਮੰਦ ਮਗ ਮਾਂਹੀ।ਬ੍ਰਿੱਧਾ ਮਾਤ ਸਾਥ ਹੈ ਜਾਂਹੀ ॥੧੧॥ ਜੇਸ਼ਟ ਮਾਸੁ ਤਪਤ ਕੋ ਪਾਇ। ਜੰਗਲ ਦੇਸ਼ ਦਿਸ਼ਾ ਕੋ ਜਾਇ[7] । ਦਿਨ ਬਹੁ ਚਢਨੋ ਤ੍ਰਿਖਾ ਅਤਿ ਜਾਗੀ। ਸੁਤ ਸੋਂ ਮਾਤ ਕਹਨਿ ਤਬਿ ਲਾਗੀ ॥੧੨॥'ਸੁਨਿ ਹੋ ਪੁੱਤ੍ਰ ! ਸ਼ਮਤ ਮੈਂ ਭਾਰੀ।ਅਬਿ ਨਹਿੰ ਗਮਨਨੋ ਜਾਹਿ ਅਗਾਰੀ। ਬਯਾਕੁਲ ਕਰੀ ਤ੍ਰਿਖਾ ਨੇ ਮੋਹੀ। ਜਲ ਬਿਹੀਨ ਬਡ ਸੰਕਟ ਹੋਹੀ' ॥੧੩॥ ਸੁਨਿ ਭਗਤੂ ਨੇ ਬਾਕ ਬਖਾਨਾ। 'ਹੇ ਜਨਨੀ! ਜਲ ਨਹਿੰ ਇਸ ਥਾਨਾ। ਤੀਨ ਕਿ ਚਾਰ ਕੋਸ ਹੈ ਗਾਉਂ । ਤਹਾਂ ਪਹੁੰਚਿ

---

[1]ਲਿਆਂਵਦੇ ਹਨ (ਆਪਣੇ) ਪਾਸੋਂ। [2]ਭਾਵ ਘਿਉ ਅੰਨ। [3]ਬੜੇ ਭਾਗਾਂ ਵਾਲਾ। [4]ਲਗਾਤਾਰ (ਆਪਣੇ) ਅੰਦਰ ਲੁਕਾਈ ਰੱਖੀ। [5]ਦਰਸ਼ਨ ਕੀਤਾ ਗੁਰੂ ਜੀ ਦਾ। [6](ਜੋ ਭਗਤੂ ਕਿ) ਕਰਮ ਮਨ ਬਾਣੀ ਕਰਕੇ ਸਦਾ ਸੇਵਕ ਸੀ। [7]ਭਾਵ ਮਾਲਵੇ ਵੱਲ ਜਾ ਰਹੇ ਸਨ।

*ਪਾ:—ਮੈ, ਕਰ।

ਮੈਂ ਨੀਰ ਪਿਆਉ" ॥੧੪॥ ਕਹਜੋ ਮਾਤ 'ਸਾਮਰਥ ਨ ਮੇਰੀ। ਅਰਧ ਕੋਸ ਭੀ ਚਲਿਬੇ ਕੇਰੀ ।ਮਿਲਹਿ ਤ ਜਲ ਥਚ ਹੈਂ ਅਬਿ ਪ੍ਰਾਨਾ। ਨਾਂਹਿ ਤ ਮ੍ਰਿੱਤੂ ਭਈ ਇਸ ਥਾਨਾ'॥੧੫॥ਸੁਨਿ ਭਗਤੂ ਨੇ ਕੀਨਸਿ ਤ੍ਰਾਸਾ ।—ਹੋਇ ਨ ਜਾਇ ਮਾਤ ਕੋ ਨਾਸਾ—। ਕਹਜੋ ਤਬਹਿ 'ਬੈਠਹੁ ਤੁਰੁ ਤਰੇ।ਮੈਂ ਅਬਿ ਜਾਉਂ ਉਤਾਇਲ ਕਰੇ॥੧੬॥ਗ੍ਰਾਮ ਬਿਖੈ ਤੇ ਆਨਵ[1] ਨੀਰ। ਤਾਵਤ ਟਿਕਹੁ ਧਾਰਿ ਉਰ ਧੀਰ । ਜੇ ਮਮ ਪੀਛੇ ਤ੍ਰਿਖਾ ਮਹਾਂਨਾ ਲਖਹਿਂ, ਕਿ ਹੋਤਿ ਪ੍ਰਾਨ ਕੀ ਹਾਨਾ॥ ੧੭ ॥ ਤੌ ਇਸ ਥਲ ਮਹਿਂ ਸੂਕੋ ਤਾਲ । ਲੌਸ਼ਟ[2]ਕੋ ਉਠਾਇ ਤਤਕਾਲ । ਤਹਿਂ ਤੇ ਜਲ ਕੋ ਪੀਵਨ ਕੀਜੈ। ਪ੍ਰਾਨ ਬਚਾਇ ਆਪਨੇ ਲੀਜੈ'॥੧੮॥ ਪੁਨ ਸੋ ਲੌਸ਼ਟ[3] ਤਹਾਂ ਟਿਕਾਵਹੁ।ਨਹਿਂ ਦੂਸਰ ਕੇ ਨਿਕਟ ਜਨਾਵਹੁ'। ਅਪਨਿ ਮਾਤ ਕੋ ਇਮ ਸਮੁਝਾਇ । ਚਲਜੋ ਗ੍ਰਾਮ ਕੋ ਜਲ ਹਿਤ ਧਾਇ॥੧੯॥ਜਬਿ ਭਗਤੂ ਕਰਿ ਬੇਗ ਪਧਾਰਾ । ਭਈ ਤ੍ਰਿਖਾਤੁਰ ਖੇਦ ਮਝਾਰਾ । ਰਹਜੋ ਗਯੋ ਨਹਿਂ, ਚਲਿ ਤਿਸ ਥਾਨ।ਏਕ ਉਖਾਰਜੋ ਲੁਸ਼ਟ[4]ਮਹਾਂਨ॥੨੦॥ਸ੍ਰੈਯਾ॥ਢੀਮ ਉਖਾਰ ਕੈ ਬਾਰ ਪਿਖਜੋ ਬਿਨ ਮੈਲ ਕੇ ਸੀਤਲ ਹੈ ਸਮੁਦਾਈ। ਹੋਇ ਗਈ ਸੁ ਪ੍ਰਸੈਨ ਤਬੈ ਨਿਜ ਹਾਥ ਮਿਲਾਇ[5] ਪਿਯੋ ਜਲ ਮਾਈ। ਮਾਰਗ ਕੇ ਸ਼੍ਰਮ ਕੋ ਨਿਰਵਾਰਨਿ ਯੌਂ ਜਬਿ ਕੀਨਿ ਮਿਟੀ ਤਪਤਾਈ। ਚੀਰ ਪਖਾਰਤਿ ਨਾਦਿ ਉਠਾਇ, ਨਿਚੋਰ ਕੈ, ਹੋਇ ਰਹੀ ਸਿਤਲਾਈ॥੨੧॥ਭੇਡ ਅਜਾਨ[6] ਚਰਾਵਤਿ ਬ੍ਰਿੰਦਨਿ ਆਇ ਗਯੋ ਤਹਿਂ ਏਕ ਅਯਾਲੀ । ਨੀਰ ਅਛਾਦਨ[7]ਕੀਨ ਕਹੀਂ ਨਿਜ ਤਾਤ ਕੀ ਬਾਤ ਨ ਚੀਤ ਸਮਾਲੀ। ਭੂਲਗਈ ਤਹਿਂ ਬੈਠਿਰਹੀ ਨਹਿਂ ਰੀਤਿ ਲਹੀ ਬਿਦਤਾਵਨ ਵਾਲੀ[8]। ਪਾਦਪ ਛਾਇ[9] ਮੈਂ ਪੁਤ ਉਡੀਕਤਿ ਪੁਤਮਤੀ ਗੁਨ ਗ੍ਯਾਨ ਕੇ ਨਾਲੀ[10] ॥੨੨॥ਸ੍ਰੈਯਾ*। ਬ੍ਰਿੰਦ ਅਜਾ ਜਲ ਕੋ ਪਹਿਚਾਨੁ ਕੈ ਪੀਵਨਿ ਹੋਤੁ ਭਏ ਉਤਲਾਈ। ਦੇਖਿ ਅਯਾਲਿ ਬਿਸਾਲ ਰਿਦੈ ਬਿਸਮਾਦ ਭਯੋ—ਕੁਛ ਜਾਨੀ ਨ ਜਾਈ । ਦੂਰਿ ਲਗੇ ਨ ਇਹਾਂ ਕਿਤ ਗ੍ਰਾਮ ਉਜਾਰ ਮਹਾਂ ਜਿਸ ਕੇ ਚਹੁੰ ਘਾਈ । ਆਵਾਤ ਨੀਤਿ ਬਿਲੋਕਤਿ ਮੈਂ ਸਭਿ ਸੂਕਜੋ ਪਰਜੋ ਜਲੁ ਨਾ ਕਿਸੁ ਥਾਈ ॥੨੩॥ਸ੍ਰੈਯਾ*। ਜੇਠ ਹੈ ਮਾਸ ਮਹਾਂ

---

[1]ਲਿਆਂਵਦਾ ਹਾਂ । [2]ਮਿੱਟੀ ਦੀ ਢੀਮ । [3]ਡਾਢ ਬੁੱਕ ਨਾਲ । [4]ਭੇਡਾਂ ਬੱਕਰੀਆਂ ਨੂੰ । [5]ਢਕਿਆ । [6]ਨਾ+ਬਿਦਤਾਵ=ਨਾ ਪ੍ਰਗਟ ਕਰਨ ਵਾਲੀ ਰੀਤ ਨਾਂ ਯਾਦ ਰੱਖੀ । [7]ਬ੍ਰਿੱਛ ਦੀ ਛਾਵੇਂ । [8]ਜਿਸ (ਪੁੱਤ੍ਰ ਦੀ) ਬੁੱਧੀ ਪਵਿੱਤ੍ਰ ਹੈ ਤੇ ਗ੍ਯਾਨ ਵਾਲੀ ਹੈ ।

*ਕਈ ਨੁਸਖਿਆਂ ਵਿਚ ਇਨ੍ਹਾਂ ਥਾਵਾਂ ਤੇ—ਸ੍ਰੈਯਾ—ਪਾਠ ਨਹੀਂ ਹੈ ।

ਰੁਤ ਗ੍ਰੀਖਮ ਸੂਕ ਗਏ ਜਲੁ ਕੇ ਥਲ ਸਾਰੇ। ਮੇਘ ਨਹੀਂ ਬਰਖਨੋ ਇਤ ਦੇਸ਼, ਕਹੂੰ ਬਿਨ ਕੂਪ ਤੇ ਨਾਂਹਿ ਨਿਹਾਰੈ[1]। ਕਾਰਨ ਕੌਨ ਤੇ ਸੁੰਦਰ ਨੀਰ ਇਹਾਂ ਪ੍ਰਗਟਨੋ ਮਲੁ ਹੀਨ ਬਿਥਾਰੇ। ਜਨੋਂ ਸਲਿਤਾ ਚਲਿਤਾ ਸ ਪ੍ਰਵਾਹ ਤਥਾ ਇਸੁ ਥਾਇੰ ਪਿਖਨੋ ਸੁਖਕਾਰੇ–॥੨੪॥ਸੁਕਤਿ ਚੀਰ ਨਿਹਾਰਨ ਕੀਨ ਪਿਖੀ ਬਿਰਧਾ ਇਕ ਪਾਸ ਹੈ ਮਾਈ। ਜਾਇ ਸਮੀਪ ਅਯਾਲਿ ਤਬੈ ਤਿਹ ਪੂਛਤਿ ਭਾ ਮਤਿ ਮੋ ਬਿਸਮਾਈ। ਨੀਰ ਕਹੂੰ ਨਹਿ ਤੀਰ ਹੁਤੋ ਇਸ ਰੀਤ ਇਹਾਂ ਇਤਨੋ ਬਿਦਤਾਈ। ਕੀਨ ਸ਼ਨਾਨੁ ਤੈਂ ਪਾਨ ਕਰਨੋ ਕੁਛ ਜਾਨਤਿ ਹੈ ਮੁਝ ਦੇਹੁ ਬਤਾਈ'॥੨੫॥ ਕਬਿੱਤ ॥ ਆਪੁਨੋ ਬ੍ਰਿਤਾਂਤ ਕੋ ਬਤਾਇ ਦੀਨੋ ਤਿਸੀ ਪਾਸ'ਮੇਰੋ ਪੁੱਤ੍ਰ ਭਗਤੁ ਹੈ ਆਏ ਪੰਥ ਚਾਲਿਤੋ।ਭਈ ਮੈਂ ਤ੍ਰਿਖਾਤੁਰ ਬਿਠਾਇ ਕਰਿ ਗਯੋ ਗ੍ਰਾਮੁ ਔਸੇ ਕਹਨੋ ਮੋ ਕੋ–ਪ੍ਰਾਨ ਹਾਨਿ ਹੈਂ ਬਿਹਾਲਤੋ। ਲੋਸ਼ਟ ਉਠਾਇ ਜਲ ਲੀਜੈ ਨਿਜ ਪਾਨਿ ਕਰਿ–, ਪੀਛੇ ਤੇ ਪਿਪਾਸਾ[2] ਬਹੁ ਤਪਤ ਬਿਸਾਲਤੋ ।ਹੋਇ ਕੈ ਅਧੀਰ[3]ਮੈਂ ਨਿਕਾਸ ਲੀਨੋ ਨੀਰ ਅਬਿ ਪਾਨ ਕਰਿ ਸੀਰ ਭਈ ਦੇਖਨੋ ਸਮੁ ਤਾਲ ਤੋ' ॥੨੬॥ਚੌਪਈ॥ ਇਸ ਪ੍ਰਕਾਰ ਸੁਨਿ ਗਿਰਾ ਅਯਾਲੀ। ਜਾਨੀ ਅਜ਼ਮਤਿ ਰਿਦੈ ਬਿਸਾਲੀ। ਪੀਯਹੁ ਅਜਾ ਨੀਰ ਤਹਿੰ ਸਬੈ।ਪਾਨ ਸ਼ਨਾਨ ਕੀਨ ਤਿਨ ਤਬੈ॥੨੭॥ਭਗਤੂ ਆਇ ਗਯੋ ਤਿਸ ਕਾਲ।ਜਲਕੀ ਰਚਨਾ ਪਿਖੀ ਬਿਸਾਲ। ਮਾਤਾ ਸਾਥ ਕਹਨੋ 'ਕਜਾ ਕੀਨਾ? ।ਪੀ ਕਰਿ ਕਯੋਂ ਨ ਅਛਾਦ ਸੁ ਦੀਨਾ[4]?'॥੨੮॥ਕਹਨਿ ਲਗੀ'ਮੁਝ ਅਧਿਕ ਪਿਪਾਸਾ। ਹੇ ਸੁਤ ! ਤਉ ਮੈਂ ਨੀਰ ਨਿਕਾਸਾ। ਕਰਤ ਸ਼ਨਾਨ ਅਜਾ ਬਹੁ ਆਈ।ਪਾਨੀ ਪਾਨ ਕਿਯੋ ਤ੍ਰਿਪਤਾਈ॥੨੯॥ ਨਹੀਂ ਯਾਦ ਮੇਰੇ ਪੁਨ ਰਹਨੋ। ਨੀਰ ਛਪਾਵਨ ਜੋ ਤੈਂ ਕਹਨੋ'। ਤਬਿ ਹੀ ਆਯੋ ਨਿਕਟ ਅਯਾਲੀ। ਕੀਨ ਬੰਦਨਾ ਬਿਨੈ ਬਿਸਾਲੀ॥੩੦॥ਸੱਤਨਾਮ ਤਿਹ ਦੇ ਉਪਦੇਸ਼।ਆਇ ਆਪ-ਨੇ ਸਦਨ ਪ੍ਰਵੇਸ।ਜ਼ਾਹਰ ਭਯੋ ਜਗਤ-ਮਹਿ ਤਬੈ। ਕਰਹਿੰ ਭਗਤਿ ਭਗਤੂ ਕੀ ਸਬੈ॥੩੧॥ਜੰਗਲ[5]ਕੇ ਜੁ ਗ੍ਰਾਮ ਹੈਂ ਸਾਰੇ। ਆਵਹਿੰ ਚਰਨ ਕਮਲ ਸਿਰ ਧਾਰੇ।ਦੇਹਿੰ ਅਮੰਤੁ[6],ਅਚਾਇੰ ਅਹਾਰ।ਪੂਜਾ ਕਰਹਿੰ ਅਨੇਕ ਪ੍ਰਕਾਰ॥੩੨॥ ਸ਼੍ਰੀ ਗੁਰ ਅਰਜਨ ਜੀ ਜਿਸਿ ਕਾਲ। ਰਚਨ ਲਗੇ ਸ਼੍ਰੀ ਅੰਮ੍ਰਿਤ ਤਾਲ। ਕਰਤਿ ਭਯੋ ਤਨ ਮਨ ਤੇ ਕਾਰ।ਸੱਤਿਨਾਮ ਮਹਿ ਲਿਵ ਇਕਤਾਰ॥੩੩॥

[1](ਪਾਣੀ) ਨਹੀਂ ਦੇਖੀਦਾ। [2](ਪੁੱਤ੍ਰ ਗਏ ਦੇ) ਪਿਛੋਂ ਤ੍ਰੇਹ। [3]ਬੜੀ ਗਰਮੀ ਤੋਂ ਅਧੀਰਜ ਹੋਕੇ। [4]ਢੱਕ ਕਿਉਂ ਨਾਂ ਦਿੱਤਾ ? [5]ਆਲਵੇ। [6]ਨਿਓਂਦਾ।

ਮ੍ਰਿਤਕਾ ਖਨਹਿੰ ਸੁ ਸੀਸ ਉਠਾਵਹਿ।ਵਹਿਰ ਤਾਲਤੇ ਦੂਰ ਗਿਰਾਵਹਿ।ਬਛੀ ਪ੍ਰਾਤਿ ਤੇ ਲਾਗਹਿ ਕਰਿਬੇ। ਸੈਧਨਾ ਲੌ ਠਾਨਹਿ ਹਿਤ ਧਰਿਬੇ ॥ ੩੪ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੌ 'ਭਾਈ ਭਗਤੂ' ਕੇ ਪ੍ਰਸੰਗ ਬਰਨਨ ਨਾਮ ਦੋਵਿਸਤਾਰਿੰਸਤੀ ਅੰਸੂ ॥ ੪੨ ॥

੪੩. [ਭਾਈ ਮੰਢ] ।

ਦੋਹਰਾ ॥ ਰਜਪੂਤ ਮੰਢ ਇਕ ਚੌਧਰੀ ਪ੍ਰਥਮ ਜਨਮ ਕੇ ਮਾਂਹਿ। ਸੰਸਕਾਰ ਉਰ ਭਗਤਿ ਕੇ ਸੁਨਹੁ ਕਥਾ ਅਬਿ ਤਾਂਹਿ ॥੧॥ਚੌਪਈ॥ ਮਾਲ[1] ਸਰਬ ਘਰ ਦਰਬ ਬਿਸਾਲਾ।ਸਰਵਰ ਪੀਰ ਸੇਵ ਸਭਿ ਕਾਲਾ।ਸੋ ਮਹਿਮਾ ਸਤਿਗੁਰ ਕੀ ਸੁਨਿਕੈ।ਸ਼ਬਦ ਸੁਨੇ ਅਰਥਨਿ ਕੋ ਗੁਨਿਕੈ ॥੨॥ ਉਦੈ ਭਗਤਿ ਪੂਰਬ ਕੀ ਭਈ।ਗੁਰਦਰਸ਼ਨ ਕੀ ਰੁਚਿ ਉਪਜਈ। ਜਨਮ ਸਫਲ ਕਰਿਬੇ ਕਹੁ ਬਾਂਛੇ ।ਕਿਤਿਕ ਦਿਵਸ ਇੱਛਾ ਚਿਤ ਆਛੇ ॥੩॥ ਹੇਰਿ ਹੇਰਿ ਸਿੱਖਨ ਕਹੁ ਨੀਕੇ। –ਸਿੱਖੀ ਗਹੋਂ–ਮਨੋਰਥ ਜੀ ਕੇ। ਦਿਨ ਪ੍ਰਤਿ ਪ੍ਰੇਮ ਵਧਨੋ ਅਧਿਕਾਈ। ਆਯਹੁ ਗੁਰ ਦਰਸ਼ਨ ਹਿਤ ਲਾਈ ॥ ੪ ॥ ਸਦਨ ਤਜਾਗ ਕੈ ਸਭਿ ਪਰਵਾਰ। ਪੁੱਤ੍ਰਾਦਿਕ ਕੋ ਪ੍ਰੇਮ ਬਿਸਾਰਿ। ਪੂਰਬਲੇ ਜਾਗੇ ਸ਼ੁਭ ਭਾਗ। ਕਰਿਕੈ ਦ੍ਰਿੜ ਉਰ ਮਹਿੰ ਵੈਰਾਗ ॥ ੫ ॥ ਸ਼੍ਰੀ ਅਰਜਨ ਕੀ ਸ਼ਰਨੀ ਆਏ। ਬੰਦੇ ਪਦ ਅਰਬਿੰਦ ਸੁਹਾਏ । ਸੁੰਦਰ, ਮ੍ਰਿਦੁਲ, ਬਿਮਲ, ਦੁਤਿਵੰਤੇ। ਰਜ ਪਰਾਗ ਜਿਨ ਕੀ ਸੁਖਵੰਤੇ[2]॥੬॥ ਬਿਨਤੀ ਕੀਨ[3]ਹਰਹੁ ਤੈ ਤਾਪ।ਗੁਰ ਸਿੱਖੀ ਕੋ ਬਖਸ਼ਹੁ ਆਪ।ਜਨਮ ਮਰਨ ਕੋ ਸੰਕਟ ਭਾਰੀ। ਦੀਨ ਜਾਨ ਕਰਿ ਲੇਹੁ ਉਬਾਰੀ[3]॥੭॥ਸੁਨਿਕੈ ਸ਼੍ਰੀ ਅਰਜਨ ਫੁਰਮਾਯਹੁ। [4]ਅਪਨ ਪੀਰ ਤੈਂ ਤੁਰਕ ਬਨਾਯਹੁ। ਸਰਵਰ ਕੇ ਮੁਰੀਦ ਤੁਮ ਰਹੋ । ਇਤ ਗੁਰਸਿੱਖੀ ਦੁਰਲਭ ਅਹੋ ॥੮॥ਖੰਡੇਧਾਰ ਚਲਹਿ ਨਹਿੰ ਗਿਰੇ । ਸੂਖਮ ਅਧਿਕ ਕੇਸ ਤੇ ਪਰੇ[5]। ਨਹੀਂ ਕਮਾਇ ਸਕਹੁਗੇ ਤਾਂਹੀ।ਪ੍ਰਾਨਨ ਕੋ ਪਲਟੋ ਜਿਸੁ ਮਾਂਹੀ[6]॥੯॥ਆਪਾ ਸਹਾਂ* ਜਨਾਵਹੁ ਨਾਂਹੀ।ਦੇਹਿ ਸੀਸ ਪਰ ਸੀ ਨ ਕਰਾਹੀ[7]।ਅਰੁ ਜਬਿ ਸਿੱਖ ਹਮਾਰੋ ਹੋਵਹਿੰ । ਅਪਜਸ ਲਹੈਂ-ਸਕਲ ਧਨ ਖੋਵਹਿੰ ॥ ੧੦ ॥ ਕੁਲ ਕੇ ਲੋਕ ਕਰਹਿੰ ਉਪਹਾਸ। ਨਹੀਂ ਬੈਠਿਬੇ ਦੇਹਿੰ ਨਿਜ† ਪਾਸ।ਏਤੀਬਾਤ ਸਹੋ ਮਨ ਲਾਇ।ਤੌ ਹਮਰੋ ਸਿਖ ਹੂਜਹਿ ਆਇ।੧੧॥ਨਾਂਹਿ ਤ ਸੇਵਹੁ ਪੀਰ ਮੁਕਾਮੂ।

[1]ਗਉਆਂ ਮਹੀਆਂ ਆਦਿ। [2]ਜਿਨ੍ਹਾਂ ਦੇ (ਚਰਨਾਂ) ਦੀ ਪਰਾਗ (ਸਮਾਨ ਰਜ=)ਧੂੜੀ ਸੁਖ ਵਾਲੀ ਹੈ (ਦੇਖੋ ਸ਼੍ਰੀ ਗੁਰ ਨਾ: ਪ੍ਰ: ਪ੍ਰ: ਅਧਯਾ: ੧ ਅੰਕ ੮)। [3]ਵਾਲ ਤੋਂ ਵਧੀਕ ਨਿੱਕੀ ਹੈ। [4]ਜਿਸ ਸਿੱਖੀ ਵਿਚ ਪ੍ਰਾਣ ਮਾਨੋਂ ਬਦਲਾ ਹਨ। [5]ਸਿਰ ਦੇਵੇ ਤੇ ਸੀ ਨਾ ਕਰੇ।

*ਪਾ:– ਜ਼ਰਾ। †ਪਾ:–ਦੇਹਿਨ। ਦੇਹ ਹੈਂ।

ਸਿੱਖੀ ਕੋ ਲੀਜਹਿ ਨਹਿੰ ਨਾਮੂ। ਰਾਖਹੁ ਧਨੁ ਕੁਲ ਕੀ ਵਡਿਆਈ।ਸਿੱਖੀ ਧਰਿ ਕਨੌਂ ਲੇ ਦੁਖ ਪਾਈ' ॥ ੧੨ ॥ ਸੁਨਿਕੈ ਇਮ ਬਾਕਨਿ ਗੁਰ ਪਾਸ। ਅੰਜੁਲ ਬਾਂਧਿ[1] ਕੀਨਿ ਅਰਦਾਸ। 'ਅਬਿ ਕੋ ਰਾਵਰਿ ਦਰਸ਼ਨ ਜੋਵਾ। ਸੁਨਿਬੋ ਸ਼ੂਭ[2]ਵਾਕਨ ਕੋ ਹੋਵਾ॥੧੩॥ਤਬਿਕੋ ਮਨਹਮਰੋ ਹਟਿਗਇਉ।ਰਿਦੈ ਬਿਚਾਰਤਿੱ ਲੱਜਿਤਿ ਭਇਉ।--ਸਰਵਰ ਤੁਰਕ, ਨ ਅਜ਼ਮਤ ਜਾਂਹੀ।ਦੇਖਾ ਦੇਖੀ ਨਰ ਜਗ ਮਾਂਹੀ ॥ ੧੪ ॥ ਸੀਸ ਨਿਵਾਵਹਿੰ ਤੁਰਕ ਅਗਾਰੀ। ਖੋਇ ਧਰਮੁ ਨਰ ਤਨ ਦੇਂ ਹਾਰੀ[3]।ਹਮ ਹਿੰਦੂ ਉੱਤਮ ਤਨ ਪਾਇ।ਨੀਚ ਮਲੇਛਹਿੰ ਸੀਸ ਨਿਵਾਏ॥੧੫॥ਇਸ ਤੇ ਪਰੇ ਅਧਰਮ ਨ ਔਰੁ।ਲਹੈਂ ਸਜਾਇ ਨਰਕ ਕੀ ਠੌਰੁ। ਦੇਖੀ ਗਊ ਅਨਿਕ ਨਿਤ ਜੋਈ। ਦੇਵੀ ਦੇਵ ਨ ਮਾਨਹਿੰ ਕੋਈ ॥੧੬॥ਮਹਾਂ ਕੁਚੀਲ,ਨ ਸੁਚਿ ਕੋ ਲੇਸ਼।ਆਦਿ ਚੰਡਾਲ ਜਿ ਰਲਹਿੰ ਅਸ਼ੇਸ਼[4]। ਏਕ ਮੇਕ ਹੁਇ ਸਭਿ ਮਿਲ ਖਾਵਹਿੰ। ਪੁਨ ਆਪੁਨੇ ਕੋ ਅਧਿਕ ਕਹਾਵਹਿੰ। ॥੧੭॥ਨਹਿੰ ਨਪਾਕਤੇ ਕਰਹਿੰ ਗਿਲਾਨੇ[5]।ਹਿੰਦੂ ਧਰਮ ਕਜਾ ਇਨ ਜੋ ਮਾਨੈ[6] --ਇਮ ਬਿਚਾਰਿਕੈ ਹਮ ਮਨ ਮਾਂਹੀ। ਮਾਨਤਿ ਰਹੇ ਸੁ ਅਬਿ ਪਛੁਤਾਹੀ॥ ੧੮॥ਦਿਏ ਦਰੁਦ ਸ਼ੀਰਨੀ[7] ਖਾਏ। ਇਕ ਹਿੰਦੂ ਸੋ ਨਾਮ ਕਹਾਏ[8]। ਹੋਤਿ ਦੋਸ਼ੁ ਜਿਨ ਬਸਤ੍ਰ ਛੁਹਾਏ।ਤਿਨਹੁ ਮੂਢ ਨਰ ਸੀਸੁ ਨਿਵਾਏ'॥੧੯॥ ਨੰਮ੍ਰ ਹੋਇ ਇਵ ਬਿਨੈ ਸੁਨਾਇਵ। ਪ੍ਰੇਮ ਅਧਿਕ ਲੋਚਨ ਜਲ ਛਾਇਵ। 'ਪ੍ਰਭੁ ਜੀ ਆਏ ਸ਼ਰਣਿ ਤੁਮਾਰੀ। ਦਿਹੁ ਸਿੱਖੀ ਹਮ ਲਖਿ ਅਧਿਕਾਰੀ' ॥ ੨੦ ॥ ਬੋਲੇ ਸ਼੍ਰੀ ਅਰਜਨ ਸੁਖ ਧਾਮੂ।'ਪੂਰਬ ਸਰਵਰ ਢਾਹੁ ਮੁਕਾਮੂ। ਪੁਨ ਆਵਹੁ ਸਤਿਗੁਰ ਸ਼ਰਣਾਈ। ਕਰੇ ਗੁਨਾਹੁ ਲੇਹੁ ਬਖ਼ਸ਼ਾਈ ॥੨੧॥ ਹੈ ਕਰਿ ਸਿੱਖੀ ਕੇ ਅਧਿਕਾਰੀ। ਸਤਿਗੁਰ ਸੇਵ ਕਰਹੁ ਸੁਖਕਾਰੀ'। ਸੁਨਿ ਕਰਿ ਬਾਕ ਮੰਢ ਘਰ ਗਯੋ।ਤੁਰਕ ਮੁਕਾਮ ਸੁ ਢਾਹਤਿ ਭਯੋ ॥੨੨॥ ਸਰਲ ਹੋਇ ਸਤਿਗੁਰ ਸ਼ਰਣਾਈ। ਆਏ[9] ਆਸ ਏਕ ਮਨ ਭਾਈ। ਤਬਿ ਸਤਿਗੁਰ ਦੀਨਸਿ ਉਪਦੇਸ਼।'ਸੱਤਿਨਾਮ ਭਜਿ ਹਰਹੁ ਕਲੇਸ਼ ॥੨੩॥ ਸਤਿਗੁਰ ਸੋਂ ਸਨਮੁਖਨਿਤ ਰਹੋ।ਸੇਵਹੁ ਸਿੱਖਨ ਕੋ ਸੁਖ ਲਹੋ। ਅੰਤਹਕਰਣ ਸ਼ੁੱਧ ਹੁਇ ਜਾਇ।ਆਤਮ

---

[1]ਦੋਵੇਂ ਹੱਥ ਜੋੜਕੇ। [2]ਕੰਨੀਂ ਸੁਣਨਾ। [3]ਮਨੁੱਖਾ ਦੇਹ ਹਾਰ ਦੇਂਦੇ ਹਨ। [4]ਸਾਰੇ। [5]ਅਪਵਿੱਤ੍ਰਤਾਈ ਤੋਂ ਨਫਰਤ ਨਹੀਂ ਕਰਦੇ। [6]ਇਨ੍ਹਾਂ (ਮੁਸਲਮਾਨਾਂ) ਨੂੰ ਜਿਹੜਾ ਮੰਨੇ ਉਨ੍ਹਾਂ ਦਾ ਹਿੰਦੂ ਧਰਮ ਕੀ ਹੈ। [7]ਚੜ੍ਹਾਵੇ ਦੀ ਪੰਜੀਰੀ। [8]ਇਕ ਨਾਮ ਮਾਤ੍ਰ ਹੀ ਹਿੰਦੂ ਕਹਾਉਂਦੇ ਰਹੋ। [9](ਮੰਢ ਜੀ) ਆਏ।

ਗਯਾਨ ਰਿਦੇ ਮਹੁ ਪਾਇਹੁ॥ ੨੪ ॥ ਅੰਤ ਸਮੇਂ ਮਹਿ ਬੰਧ ਨਿਕੰਦ[1]। ਮੁਕਤਿ ਹੋਇ ਕਰਿ ਮਿਲਹੁ ਅਨੰਦ'। ਸਿਮਰਨ ਕਰਨ ਲਗੋ ਸਤਿਨਾਮੁ। ਕਿਤਿਕ ਦਿਵਸ ਮਹਿ ਪਹੁੰਚੋ ਧਾਮੁ॥੨੫॥ਗੁਰ ਕੋ ਕਹਨੋ ਹੋਨਿ ਪੁਨ ਲਾਗਨੋ।ਸਰਬ ਸਮਾਜ[2]ਨਾਸ਼ ਹ੍ਵੈ ਭਾਗਨੋ।ਤੁਰੰਗ,ਮਹਿਖ[3], ਧਨ ਭਯੋ ਬਿਨਾਸ਼ਲਗੋ ਸ਼ਰੀਕ ਕਰਨ ਉਪਹਾਸ॥੨੬॥ਗ੍ਰਾਮ ਨਾਰ ਨਰ ਸਭਿ ਤਬਿ ਕਹਨੋ। 'ਪੀਰ ਮਾਰ ਤੇ ਸਭਿ ਕਿਛ ਦਹਨੋ[4]। ਗੁਰ ਕੀ ਸਿੱਖੀ ਜਬਿ ਤੇ ਲੀਨ। ਤਬਿ ਤੇ ਹੋਯਹੁ ਸਭਿ ਕਿਛੁ ਹੀਨ' ॥ ੨੭॥ ਸਭਿ ਨੇ ਮਿਲਿ ਸੁ ਮੰਢ ਸਮਝਾਯੋ । 'ਪੀਰ ਕੋਪ ਕਰਿ ਸਕਲ ਗਵਾਯੋ ।ਗੁਰ ਸਿੱਖੀ ਭਜਿ,ਪੁਨ ਕਰ ਜੋਰਿ।ਬਖਸ਼ਹਿ ਤੁਝ ਕੋ ਪੀਰ ਨਿਹੋਰ[5]'॥੨੮॥ ਸੁਨਤਿ ਮੰਢ ਨੇ ਬਾਕ ਉਚਾਰੇ । 'ਮੈਂ ਸਿਖ ਭਾ ਅਬਿ ਸਤਿ-ਗੁਰੁ ਦੁਆਰੇ। ਕੂਰ ਪਦਾਰਥ ਕਾਮ* ਨ ਮੇਰੇ। ਲੇਉਂ ਮੁਕਤਿ ਹੁਇ ਅਨੰਦ ਘਨੇਰੇ॥੨੯॥ ਗੁਰ ਤੇ ਹੀ ਅਬਿ ਸਭਿ ਕਿਛ ਹੋਈ । ਪੀਰ ਮੀਰ ਸੋਂ ਕਾਮ ਨ ਕੋਈ'।ਪੰਚ ਗ੍ਰਾਮ ਕੇ[6] ਸੁਨਿ ਸਭਿ ਜਾਨੀ।–ਮੰਢ ਮਹਾਂ ਮੂਰਖ ਅੱਗਯਾਨੀ–। ॥ ੩੦ ॥ ਛੀਨ ਲੀਨ ਗ੍ਰਿਹੁ, ਧਨ, ਸਿਰਦਾਰੀ । ਸਰਬ ਸ਼ਰੀਕਨਿ ਦੀਨ ਨਿਕਾਰੀ ।ਲੈ ਕਰਿ ਨਿਜ ਪਤਿਬ੍ਰਤਾ ਸੁ ਦਾਰਾ[7] । ਰਹਨੋ ਜਾਇ ਕਿਸਿ ਪੁਰੀ ਮਝਾਰ॥੩੧॥ਘਾਸ ਖੋਦਿ ਤਹਿ ਬੇਚਨ ਲਾਗਨੋ।ਨਿਸੁ ਦਿਨੁ ਰਹੈ ਪ੍ਰੇਮ ਗੁਰੁ ਪਾਗਨੋ । ਚਾਰ ਭਾਗ ਕਰਿ ਲਯਾਇ ਨਿਕੇਤ । ਇਕ ਸੋ ਦੇਤਿ ਨੀਤਿ ਗੁਰ ਹੇਤ॥੩੨॥ਤੀਨ ਭਾਗ ਤੇ ਕਰਹਿ ਗੁਜ਼ਾਰਾ । ਖੋਦ ਘਾਸੁ ਕੋ ਬੇਚਿ ਬਜਾਰਾ। ਕਰਨੋ ਬਿਤੀਤਨ ਕੇਤਿਕ ਕਾਲ। ਸਿਮਰਨੋ ਤਬਿ ਸ਼੍ਰੀ ਗੁਰੁ ਕ੍ਰਿਪਾਲ ॥੩੩॥ ਏਕ ਮੇਵੜਾ[8] ਗੁਰੂ ਬੁਲਾਯਹੁ । ਹੁਕਮਨਾਮ ਦੇ ਤਿਹ ਸਮਝਾਯਹੁ। 'ਇਕ ਸਿਖ ਮੰਢ ਸੁ ਅਮਕੇ ਪੁਰਿ ਮੈਂ । ਬਿਪਦਾ ਪਰੀ ਨਹੀਂ ਕਛੁ ਘਰ ਮੈਂ ॥੩੪॥ ਬੇਚਤਿ ਘਾਸ ਜੀਵਕਾ ਕਰੈ।ਗ ਮਨ ਹੁੰਤਿ ਸੁ ਢਿਗੁ ਜੇ ਮਿਲਿ ਪਰੈ।ਲੇਹੁ ਰਜਤ-ਪਲ ਇਕ ਬਿੰਸਤ ਤਹਿੰ।ਦੇਹੁ ਹੁਕਮਨਾਮਾ ਪੁਨ ਕਰ ਮਹਿੰ' ॥੩੫॥ ਹੁਕਮ ਮੇਵੜਾ ਲੈ ਕਰਿ ਗਯੋ।ਬੇਚਤਿ ਘਾਸ ਬਿਲੋਕਤਿ ਭਯੋ। 'ਪੈਰੀ ਪਵਨਾ' ਮੰਢ ਸੁਨਾਯਹੁ।'ਤੁਝ ਪਰ ਹੁਕਮ ਗੁਰੂ ਕੋ ਆਯਹੁ'॥੩੬॥ ਸੁਨਤਿ ਪ੍ਰੇਮ ਤੇ ਗਦ ਗਦ ਹੋਵਾ। ਭਯੋ ਪ੍ਰਸੰਨ ਗੁਰੂ ਸਿੱਖ ਜੋਵਾ । ਬਾਰਬਾਰ ਕਰਿ 'ਨਮੋ' ਉਚਾਰੇ।

---

[1]ਫਾਹੀਆਂ ਨੂੰ ਕੱਟਕੇ । [2]ਸਾਮਾਨ । [3]ਘੋੜੇ ਤੇ ਮੱਝੋਆਂ । [4]ਪੀਰ (ਦੇ ਗੁੱਸੇ ਦੀ) ਮਾਰ ਤੋਂ ਤੇਰਾ ਸਭ ਕੁਛ ਸੜ ਗਿਆ ਹੈ । [5]ਪੀਰ ਨੂੰ ਮਨਾ। [6]ਪਿੰਡ ਦੇ ਪੰਚਾਂ ਨੇ । [7]ਇਸਤ੍ਰੀ । [8]ਹਲਕਾਰਾ, ਅਰਦਾਸੀਆ । [9]ਰੁਪਜੇ ਇਕੀਸ ਤਿਸ ਪਾਸੋਂ । *ਪਾਃ–ਕਾਜ ।

ਧੰਨ ਧੰਨ ਬਡ ਭਾਗ ਹਮਾਰੇ॥ ੩੭॥ ਜਿਸ ਤੇ ਸਤਿਗੁਰ ਸਿਮਰਨੋ ਮੋਹਿ। ਹੁਕਮੁ ਦਿਖਾਵਹੁ ਮਮ ਸੁਖ ਹੋਹਿ। ਹੇਰਿ ਹੇਰਿ ਦ੍ਰਿਗ ਸੀਤਲ ਕਰੌਂ। ਪੁਨ ਜਿਮ ਲਿਖਨੋ ਸੀਸ ਤਿਸੁ ਧਰੌਂ'॥੩੮॥ ਸਨਤਿ ਮੇਵੜੇ ਕੀਨ ਬਖਾਨਾ'ਦੇਹੁ ਰਜਤਪਣ ਇਕੀਸੁ ਆਨਿ। ਲੇਹੁ ਹੁਕਮਨਾਮਾ ਪੁਨ ਪਾਛੇ। ਗੁਰ ਆਗਨਾ ਇਮ ਹੈ ਸੁਖ ਬਾਂਛੇ'॥੩੯॥ ਸੁਨਤਿ ਮੰਞ ਅਤਿ ਉਤਸਵ ਠਾਟੇ।–ਸਤਿਗੁਰ ਮਿਲਿਤਿ ਸੀਸ ਕੇ ਸਾਟੇ[1]। ਇਹੁ ਤੌ ਅਲਪ ਬਾਤ ਹੈ ਕਹਾਂ। ਸੌਦਾ ਅਮਿਤ, ਮੋਲ ਲਯੁ ਅਹਾਂ'–॥ ੪੦ ॥ ਸਦਨ ਮੇਵੜੇ ਕੋ ਲੈ ਗਯੋ। ਨਿਜ ਦਾਰਾ ਸੰਗ ਭਾਖਤਿ ਭਯੋ'ਹਮ ਪਰ ਗੁਰੁ ਕੋ ਹੁਕਮ ਸੁ ਆਯੋ।ਦਰਬ ਬਿਨਾਂ ਸੋ ਹਾਥ ਨ ਪਾਯੋ॥੪੧॥ਕਹੁ ਅਬਿ ਕੌਨ ਜਤਨ ਕੋ ਕੀਜਹਿ।ਦੇਕਰਿ ਧਨ ਤਿਹ ਹੇਰਿ ਸੁ ਲੀਜਹਿ'।ਸੁਨਿ ਸਿਖਨੀ ਤਿਹ ਧੀਰਜ ਦੀਨਿ। 'ਸੁਗਮ ਬਾਤ,ਕਯੋਂ ਚਿੰਤਾ ਕੀਨਿ॥੪੨॥ਹਮਰੇ ਕੈਨਜਾਂ ਅਹੈ ਕੁਮਾਰੀ। ਤਿਹ ਚਾਹਤਿ,ਜਿਹ ਘਰ ਸਿਰ-ਦਾਰੀ।ਸਿਤਿਕ ਮੇਵੜਾ ਜਾਚਹਿ ਦਰਬ।ਰਾਖਹੁ ਸਿੱਖੀ,ਲੇ ਦਿਹੁ ਸਰਬ॥੪੩॥ ਇਹੁ ਕੈਨਜਾ ਬਡ ਭਾਗ ਸੁਹਾਈ। ਗੁਰੁ ਅਰਥ ਜੋ ਹੋਹਿ ਸਗਾਈ'। ਇਮ ਕਹਿ ਤਿਨਿ ਕੇ ਗ੍ਰਿਹਚਲਿ ਗਈ।ਕਿਯੋ ਸਬੈਧ ਖੁਸ਼ੀ ਬਡ ਭਈ॥੪੪॥ਦੈਬੋ ਜਿਤਿਕ ਤਿਤਿਕ ਧਨ ਲਯਾਈ। ਪਤਿ ਆਗੇ ਧਰਿ ਚਿੰਤ ਮਿਟਾਈ। ਹੇਰਿ ਦਰਬ ਕੋ ਲੈ ਕਰਿ ਹਾਥ।ਦਿਏ ਮੇਵੜੇ ਕੋ ਟਿਕ ਮਾਥ[2]॥੪੫॥ਲੀਨ ਹੁਕਮ ਨਾਮਾ ਆਨੰਦਜੋ। ਧਰਿ ਕਰਿ ਮਸਤਕ ਪੁਨ ਪੁਨ ਬੰਦਜੋ। ਅਤਿ ਪ੍ਰਸੰਨਤਾ ਚਿਤ ਉਪਜਾਈ।ਜਨੁ ਗੁਰ ਮਿਲੇ ਪ੍ਰੇਮ ਅਧਿਕਾਈ॥੪੬॥ਬਹੁਰੋ ਘਾਸ ਬੇਚ ਕਰਿ ਆਯਹੁ। ਅਨਿਕ ਪ੍ਰਕਾਰ ਅਹਾਰ ਖਵਾਯਹੁ। ਨਿਸ ਮਹਿੰ ਸੇਵਾ ਕੀਨਿ ਬਨਾਇ ਗੁਰੂ ਬਾਰਤਾ ਬੂਝ ਰਹਾਇ[3] ॥੪੭॥ ਭਈ ਪ੍ਰਾਤਿ ਗੁਰ ਸਿਮਰਤਿ ਜਾਗੇ। ਮਨ ਮਹੁੰ ਪ੍ਰੇਮ ਰੰਗ ਕਰਿ ਪਾਗੇ। ਕਰਜੋ ਮੇਵੜਾ ਬਿਦਾ ਉਚਾਰੀ*। 'ਨਮਹੁ ਕਰਹੁ ਗੁਰ ਕੇਰ ਅਗਾਰੀ'॥੪੮॥ ਬਹੁਰ ਘਾਸ ਕੋ ਆਪ ਸਿਧਾਰਾ। ਸਿਮਰਤਿ ਸਤਿਗੁਰ ਨਾਮ ਸੁਖਾਰਾ । ਬੇਚਹਿ ਘਾਸ ਜੀਵਕਾ ਕਰਿਹੀ।ਮਨ ਬਿਕਾਰ ਸਗਰੇ ਪਰਿਹਰਹੀ॥੪੯॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ 'ਕ੍ਰੰਥੇ ਦੁਤਿਯ ਰਾਸੇ 'ਭਾਈ ਮੰਞ ਕੋ' ਪ੍ਰਸੰਗ ਬਰਨਨੰ ਨਾਮ ਤੀਨ ਚੱਤ੍ਵਾਰਿੰਸਤੀ ਅੰਸੁ ॥ ੪੩ ॥

੪੪. [ਭਾਈ ਮੰਞ-ਜਾਰੀ] ।

ਦੋਹਰਾ॥ਘਾਸ ਖੋਦ ਬੇਚਨ ਕਰਹਿ ਉਦਰ ਪੂਰਿਬੇ ਹੇਤਾਦਿਢ ਸਿੱਖੀ ਜਿਸਕੇ

---

[1]ਬਦਲੇ। [2]ਦੇਂਹਾ ਹੈ। [3]ਟੇਕ ਕੋ ਮੱਥਾ। [3]ਪੁੱਛਦਾ ਰਿਹਾ। *ਪਾ:–ਅਗਾਰੀ।

ਰਿਦੈ ਗੁਰੂ ਕਸੌਟੀ ਦੇਤਿ'॥੧॥ਚੌਪਈ॥ਪੁਨਿ ਕੇਤਿਕ ਜਬਿ ਕਾਲ ਬਿਤਾਵਾ। ਮਨ ਅਡੋਲ ਜਿਸਿ ਕੋ ਦ੍ਰਿਸ਼ਟਾਵਾ। ਸਤਿਗੁਰ ਬਹੁਰ ਮੇਵੜਾ ਭੇਜਾ। ਕਹਨੋ 'ਹੁਕਮਨਾਮਾ ਇਹ ਲੈ ਜਾ ॥੨॥ ਪ੍ਰਥਮ ਰਜਤਪਣ ਇਕੀਸੁ ਲੇਹੁ। ਬਹੁਰ ਹੁਕਮਨਾਮਾ ਤਿਸ ਦੇਹੁ'।ਸਤਿਗੁਰ ਆਇਸੁ ਤੇ ਮਗ ਚਲਨੋ। ਆਇ ਪੁਰੀ ਮਹਿੰ ਮੰਢ ਸੁ ਮਿਲਨੋ ॥੩॥ ਦੇਖਤਿ ਹੋਯਹੁ ਹਰਖ ਬਿਸਾਲਾ। 'ਸਤਿ-ਗੁਰ ਮੋਕਹੁ ਕੀਨਿ ਨਿਹਾਲਾ। ਚਲਹੁ ਸਦਨ ਮੈਂ ਪਦ ਨਿਜ ਪਾਵਹੁ। ਗੁਰੂ ਹੁਕਮ ਪੁਨ ਮੋਹਿ ਦਿਖਾਵਹੁ' ॥੪॥ ਸਨਮਾਨਤਿ ਗ੍ਰਿਹ ਮੈਂ ਲੈ ਗਯੋ। ਮੰਚ ਡਸਾਇ ਬਿਠਾਵਨ* ਕਯੋ। ਕਹਨੋ ਮੇਵੜੇ 'ਇਮਿ ਸੁਨਿ ਲੇਹੁ। ਪ੍ਰਥਮ ਇਕੀਸ ਰਜਤਪਣ ਦੇਹੁ ॥ ੫ ॥ ਪੀਛੇ ਹੁਕਮ ਗੁਰੂ ਕੋ ਦੇਖਿ। ਕੀਜਹਿ ਅਪਨੇ ਹਰਖ ਵਿਸ਼ੇਖ'। ਸੁਨਤਿ ਮੰਢ ਨੇ ਆਨੰਦ ਠਾਨਨੋ।–ਮੁਝ ਕੋ ਗੁਰੁ ਅਪਨੋ ਕਰਿ ਜਾਨਨੋ–॥੬॥ਨਿਜ ਦਾਰਾ ਕੋ ਸਕਲ ਸੁਨਾਵਾ। 'ਗੁਰ ਕੋ ਬਹੁਰ ਮੇਵੜਾ ਆਵਾ।ਭੇਟ ਇਕੀਸ ਰੁਪੱਯਨ†ਕਹੈ। ਬਹੁਰ ਹੁਕਮ ਕੋ ਦੈਬੋ ਚਹੈ'॥ ੭॥ ਸੁਨਤਿ ਸਿੱਖਨੀ ਭਈ ਪ੍ਰਸੰਨ। ਕਹਤਿ ਭਈ 'ਮਾਨਹੁ ਨਿਜ' ਧੰਨ। ਸਿਮਰਤਿ ਹੈਂ ਸਤਿਗੁਰੁ ਤੁਝ ਤਾਈਂ।ਜਾਨ ਆਪਨੋ ਦਯਾ ਕਰਾਈ॥੮॥ਸੁਗਮ ਬਾਤ ਤੁਝ ਸੋਂ ਇਕ ਭਾਖੈਂ। ਅਬਿ ਗਿਰਵੀ[3]‡ ਮੁਝਕੋ ਕਿਤ ਰਾਖੋ।ਟਹਿਲ ਕਰਹੁ ਤਿਸਕੀ ਚਿਤ ਲਾਇ।ਚਹਿਯਤਿ ਧਨੁ ਤਹਿੰ ਤੇ ਲੈ ਆਇ'॥੯॥ਮੰਢ ਸੁਨਤਿ ਸੋਈ ਬਿਧਿ ਕੀਨਿ।ਗਿਰਵੀ ਰਾਖ ਦਰਬ ਸੋ§ਲੀਨਿ। ਦੀਨ ਮੇਵੜੇ ਕੋ ਹਰਖਾਇ। ਲਯੋ ਹੁਕਮ ਨਾਮਾ ਸੁਖ ਪਾਇ ॥ ੧੦॥ ਪਢਨੋ ਸੁ 'ਗੁਰ ਨੇ

---

[1]ਭਾਵ ਪ੍ਰੀਖਜਾ ਕਰਦੇ ਹਨ। [2]ਆਪ ਨੂੰ । [3]ਗਹਿਣੇ। *ਪਾਃ–ਭਾਸ ਬੈਠਾਵਨਿ। †ਪਾਃ–ਅਪਨੀ। ‡ਇਸ ਸਮੇਂ ਇਕ ਦਸਤੂਰ ਸੀ ਕਿ ਜੋ ਕਿਸੇ ਪਾਸ ਗਹਿਣੇ ਰੱਖਣ ਨੂੰ ਕੁਛ ਨਾ ਹੋਵੇ ਤੇ ਉਧਾਰ ਲੈਣਾ ਹੋਵੇ ਤਾਂ ਕਦੇ ਆਪਣੀ ਇੱਜ਼ਤ, ਕਦੇ ਆਪਣਾ ਕੋਈ ਪਜਾਰਾ ਸੁਭਾਵ, ਕਦੇ ਆਪਣੀ ਸੇਵਾ ਗਹਿਣੇ ਰੱਖਦੇ ਸਨ, ਚੂੰਕਿ ਲੋਕਾਂ ਵਿਚ ਝੂਠ ਅੱਜ ਕਲ ਵਾਂਙੂੰ ਨਹੀਂ ਸੀ ਤੇ ਕਰਜ਼ੇ ਦੀ ਅਦਾਇਗੀ ਪੁੱਤਰ ਪੋਤਿਆਂ ਤੱਕ ਕਰਦੇ ਸਨ, ਇਹ ਰਿਵਾਜ ਕਾਫੀ ਕਾਮਯਾਬ ਸੀ। ਜਿਵੇਂ ਨਰਸੀ ਭਗਤ ਨੇ ਕਦੇ ਲੋੜ ਵੇਲੇ ਕਿਦਾਰਾ ਰਾਗ ਗਹਿਣੇ ਰਖਿਆ ਸੀ, ਤਿਵੇਂ ਮੰਢ ਦੀ ਵਹੁਟੀ ਨੇ ਰੁਪਏ ਹੁਧਾਰੇ ਲਏ ਨੌਕਰੀ ਬਦਲੇ ਰੁਪਏ ਦੇਣ ਵਾਲੇ ਦੇ ਘਰ ਜਾਕੇ ਰੋਟੀ ਪਾਣੀ ਦੀ ਸੇਵਾ ਕਰ ਆਉਣੀ, ਜਿੰਨੇ ਚਿਰ ਦਾ ਸੰਕੇਤ ਹੋ ਗਿਆ ਕਿ ਦਿੱਤੇ ਰੁਪਏ ਉਸ ਦੀ ਤਨਖਾਹ ਨਾਲ ਪੂਰੇ ਹੋ ਜਾਣਗੇ ਉੱਨਾਂ ਚਿਰ ਸੇਵਾ ਕਰ ਦੇਣੀ, ਜਿਵੇਂ ਅੱਜ ਕਲ ਬੀ ਕਈ ਕਮਾਮਾਂ ਦੇ ਨੌਕਰ ਤੇ ਮਜ਼ਦੂਰ ਪੇਸ਼ਗੀਆਂ ਲੈਕੇ ਕੰਮ ਕਰਦੇ ਹਨ ਤੇ ਪੇਸ਼ਗੀ ਲਈ ਰਕਮ ਤਨਖਾਹ ਵਿਚ ਮੁਜਰੇ ਦੇਂਦੇ ਹਨ। §ਪਾਃ–ਕੋ।

ਨਿਕਟਿ ਹਕਾਰਾ[1]।ਸਰਬ ਸੁਨਾਇ ਆਪਨੀ ਦਾਰਾ।'ਮੈਂ ਗੁਰ ਕੀ ਸੇਵਾ ਹਿਤ ਜਾਵੌਂ।ਪਾਸ ਰਹੌਂ ਸਭਿ ਰੀਤ ਰਿਝਾਵੌਂ॥੧੧॥ਹੋਹਿ ਕ੍ਰਿਪਾਲ ਨਿਹਾਲ ਕਰੈਹੈਂ। ਤਬਿ ਮੈਂ ਤੁਝ ਸੋਂ ਮੇਲ ਬਨੈ ਹੈ'।ਯਹਿ ਮਸਲਤ ਕਰਿ ਬੀਚਨੋ ਘਾਸੁ।ਭੋਜਨ ਆਨਨੋ ਅਪੁਨ ਅਵਾਸ॥੧੨॥ਕਰਨੋ ਮੇਵੜੇ ਤਥਹਿ ਅਹਾਰਾ।ਅਚਨੋ,ਸੁਪਤਿ ਭਾ ਨਿਸਾ ਮਝਾਰਾ। ਉਠਿ ਪ੍ਰਭਾਤਿ ਤਿਸ ਕੋ ਸੰਗ ਚਾਲਾ। ਜਹਾਂ ਬਿਰਾਜਹਿ ਪ੍ਰਭੁ ਕ੍ਰਿਪਾਲਾ॥੧੩॥ਜਾਇ ਗੁਰੂ ਕੋ ਦਰਸੁ ਬਿਲੋਕਨੋ। ਉਮਗਨੋ ਪ੍ਰੇਮ ਕੰਠ ਜਿਨ ਰੋਕਨੋ।ਸਭਿਗੁਰ ਨਿਜ ਰੁਖ ਨਹੀਂ ਜਨਾਇਵ। ਔਰ ਸਾਥ ਕਹਿ ਸੇਵਾ ਲਾਇਵ॥੧੪॥ਦੇਗ ਹੋਤੁ ਸਮਧਾ[2] ਨਿਤਿ ਲਯਾਵੈ । ਭਖੋ ਪ੍ਰਸੈਨ ਗੁਰੂ ਜਿਮ ਭਾਵੈ । ਵਹਿਰ ਜਾਇ ਨਿਤ ਈਂਧਨ ਆਨੈ। ਸ਼ੁਸ਼ਕ ਭਾਰ ਭਾਰੀ ਤਿਸ ਥਾਨੈ ॥੧੫॥ਗੁਰ ਲੰਗਰ ਮਹਿੰ ਦੇਵਹਿ ਆਨਿ । ਭੋਜਨ ਖਾਇ ਕਰਹਿ ਗੁਜ਼ਰਾਨ । ਪ੍ਰੇਮ ਲਗਨ ਮਹਿੰ ਰਹੈ ਨਿਮਗਨ। ਰਿਦੈ ਬਿਕਾਰ ਕਰੈ ਸਭਿ ਭਗਨ॥੧੬॥ ਕੋਤਿਕ ਦਸੋਸ ਬੀਤੀਤੇ ਜਬੈ। ਅੰਤਰਯਾਮੀ ਬੂਝਨੋ ਤਬੈ। 'ਮੰਦ ਸਿੱਖ ਇਸ ਥਲ ਜੋ ਆਵਾ । ਕਜਾ ਸੋ ਕਰਹਿ, ਕਹਾਂ ਸੋ ਖਾਵਾ?' ॥੧੭॥ ਇਕ ਸਿਖ ਨੇ ਬਿਰਤੰਤੁ ਸੁਨਾਯੋ।'ਜਬਿ ਕੋ ਇਹਾਂ ਸਿੱਖ ਸੋ ਆਯੋ। ਈਂਧਨ ਕੋ ਸਕੇਲ ਬਹੁ ਲਯਾਵਹਿ। ਲੰਗਰ ਤੇ ਭੋਜਨ ਕੋ ਖਾਵਹਿ' ॥੧੮॥ ਭਖੋ ਹੁਕਮ 'ਸੇਵਾ ਮਹਿੰ ਖਾਮੀ[3] । ਕਰਤਿ ਬਿਗਾਰਨ ਅਪਨੋ ਕਾਮੀ[4] । ਅਚਹਿ ਅਹਾਰ ਮਜੂਰੀ ਸਮ ਹੁਇ। ਤੁਰਤ ਰਿਦੈ ਕੀ ਮਲ ਕੋ ਨਹਿ ਖੁਇ॥੧੯॥ ਕਹੂੰ ਅਪਰ ਤੇ ਭੋਜਨ ਖਾਇ।ਗੁਰ ਲੰਗਰ ਕੀ ਸੇਵ ਕਮਾਇ।ਜਿਤੋ ਅਹਾਰ ਕਹੂੰ ਤੇ ਪਾਵਹਿ । ਦੇਹਿ ਅਪਰ ਕੋ ਲਘੁ ਨਿਜ ਖਾਵਹਿ'[5]॥੨੦॥ਸਿੱਖ ਨੇ ਤਿਸੋ ਹਟਾਯਹੁ ਤੈਸੋ।ਕਰਨ ਲਗਨੋ ਤਿਮਿ, ਕਹਿ ਗੁਰ ਜੈਸੋ । ਸਿੱਖਨ ਤੇ ਜਾਚਹਿ ਅਰੁ ਖਾਇ। ਸਭਿ ਦਿਨ ਲੰਗਰ ਸੇਵ ਕਮਾਇ ॥੨੧॥ ਅਲਪ ਅਹਾਰ ਖਾਇ, ਦੇ ਆਨ[6]।ਮਨ ਅਪਨੇ ਦਿਢ ਨਿਸ਼ਚੈ ਠਾਨਿ।ਭਖੋ ਸਰੀਰ ਸੁ ਦੁਰਬਲ ਛੀਨ[7]। ਗੁਰ ਕੋ ਪ੍ਰੇਮ ਰਿਦੈ ਦਿਢ ਪੀਨ[8] ॥੨੨॥ ਇਕ ਦਿਨ ਸਭਿਗੁਰ ਨਿਕਟਿ ਬੁਲਾਵਾ । ਬਹੁ ਪ੍ਰਕਾਰ ਤੇ ਤਿਹ ਸਮਝਾਵਾ । 'ਤੈਂ ਅਪੁਨੀ ਸਭਿ ਵਸਤੁ ਗਵਾਈ । ਮਹਿਖੀ ਧੇਨ ਲੁਟੀ ਸਮੁਦਾਈ ॥ ੨੩ ॥ ਸਰਬ ਸ਼ਰੀਕਨਿ ਨਿੰਦ ਉਚਾਰੀ ।–ਇਨ ਸਰਵਰ ਕੀ ਮਨਤ[9] ਬਿਸਾਰੀ।ਢਾਹੁ ਮੁਕਾਮ ਕਾਮ ਕਿਯ ਬੁਰੋ।ਸੋ ਅਬਿ ਇਸ

---

[1]ਫ਼ਾਵ ਫਿਰ ਮੈਂ ਤੈਨੂੰ ਆ ਮਿਲਾਂਗਾ।[2]ਬਾਲਣ । [3]ਕਚਿਆਈ ਹੈ । [4]ਕੰਮ।[5]ਹੋਰਨਾਂ ਨੂੰ ਦੇਕੇ ਥੋੜਾ ਆਪ ਖਾਵੇ । [6]ਬਾਕੀ ਦਾ ਹੋਰ ਨੂੰ ਦੇ ਦੇਵੇ ।[7]ਕਮਜ਼ੋਰ ਤੇ ਲਿੱਸਾ।[8]ਬਹੁਤ ਤਕੜਾ।[9]ਮੰਨਤਾ,ਪੂਜਾ

ਕੇ ਗਰ ਮਹਿ ਪਰੋ ॥੨੪॥ ਖੀਨ ਪਦਾਰਥ ਘਰ ਕੇ ਹੋਏ। ਦੁਖ ਪਾਯੋ ਘਰ ਊਜਰ ਜੋਏ–।ਜਾਇ ਉਪਾਇ ਕਰੋ ਅਬਿ ਕੋਈ*।ਕੈ ਨਿਜ ਪੀਰ ਮਾਨੀਏ ਸੋਈ[1]॥੨੫॥ਸੁਨਿ ਕੈ ਹਾਥ ਜੋਰਿ ਭਬਿ ਕਹਯੋ[2]।'ਸੱਤਨਾਮ ਧਨ ਮੈਂ ਸ਼ੁਭਿ ਲਹਯੋ। ਹਾਕਮ ਲੇਇ ਨ ਚੋਰਯੋ[3] ਜਾਇ। ਜਲ ਮਹਿ ਗਲੈ ਨ ਅਗਨਿ ਜਲਾਇ ॥੨੬॥ ਬੰਟੈ[4] ਬਹੁਤ ਨਿਖੁਟਹਿ ਨਾਂਹੀ। ਕਰਹਿ ਸਹਾਇ ਮਰਣਿ ਦੁਖ ਮਾਂਹੀ। ਸੋ ਮੈਂ ਨਿਸ ਦਿਨ ਰਿਦੈ ਸੰਭਾਰਯੋ। ਪਛੁਤਾਵਹੁ, ਬਧ ਬਹੁਤ ਬਿਸਾਰਯੋ[5]'॥੨੭॥ ਇਮੁ ਕਹਿ ਬੰਦਨ ਕਰਿ ਭਬਿ ਗਯੋ।ਸੇਵਾ ਬਿਖੈ ਜਾਇ ਮਨ ਦਯੋ।ਕਾਸ਼ਟ ਸ਼ੁਸ਼ਕ ਭਾਰ ਕੋ ਲਯਾਵੈ।ਸਭਿ ਲੰਗਰ ਕੀ ਕਾਰ ਚਲਾਵੈ॥੨੮॥ਇਕ ਦਿਨ ਵਹਿਰ ਗਯੋ ਹਿਤ ਦਾਰ[6]। ਬੀਨਿ ਬੀਨਿ ਕਰਿ ਬੰਧਯੋ ਭਾਰ।ਨਹਿੰ ਪਹੁੰਚਯੋ ਉਠਵਾਵਨ ਵਾਰੋ। ਘਟੀ ਚਾਰ ਵਧਿ ਲਗੀ ਅਵਾਰੋ[7]॥ ੨੯॥ਧਰਿ ਸਿਰ ਪਰ ਜਬਿਪੁਰਿ ਕੋ ਗਮਨਾ।ਉਠੀ ਅੰਧੇਰੀ ਭੀਖਨਪਵਨਾ। ਕੰਕਰ ਸਿਕਤਾ ਖੇਂਚਤਿ ਬਹਯੋ। ਅੰਧਕਾਰ ਕਛੁ ਜਾਇ ਨ ਲਹਯੋ ॥੩੦॥ ਸਨਮੁਖ ਪੌਨ ਹਟਾਇ ਪਿਛਾਰੀ[8]। ਭਾਰ ਸਮ੍ਹਾਰਤਿ ਗਮਹਿ ਅਗਾਰੀ[9]। ਉਠੀਧੂਰ ਆਂਖਨ ਮਹਿੰ ਛਾਈ।ਚਲਤਯੋ ਨਹਿੰ ਕਛੁ ਪਰਹਿ ਦਿਸਾਈ॥੩੧॥ ਪਾਇ ਪੰਥ ਪਾਵਹਿ ਥਿਬਿ ਜਾਹਿ[10]†।ਚਲਯੋ ਆਇ ਬਡ ਸੰਕਟ ਮਾਂਹਿ‡। ਹੁਤੋ ਕੂਪ ਥੋਰੋ ਜਹਿੰ ਪਾਨੀ।ਭਯੋ ਤਿਮਰ ਕੁਛਿ ਪਰਹਿ ਨ ਜਾਨੀ ॥੩੨॥ ਗਿਰਯੋ ਮੰਝ ਤਿਸ ਕੋ ਬਿਚੁ ਜਾਇ।ਸਿਰ ਪਰ ਸ਼ੁਸ਼ਕ ਕਾਠ ਸਮੁਦਾਇ।ਭਾਰ ਸੰਭਾਰਯੋ ਸਿਰ ਪਰ ਰਖਯੋ।–ਭੀਜ ਨ ਜਾਇ ਨੀਰ ਤੇ–ਲਖਯੋ ॥ ੩੩ ॥– ਅਟਕਹਿ ਲੰਗਰਈਂ ਧਨਬਿਨਾਂ।ਮੋਕਹੁ ਦੋਸ਼ ਹੋਇਹੈਘਨਾ–।ਖਰੋ ਕੂਪਮਹਿੰ ਬਾਰਿ ਮਝਾਰ[11]। ਸਿਮਰਹਿ–ਕਿਮ ਹੁਇ ਗੁਰੁਨਿ ਅਹਾਰ?–॥ ੩੪ ॥ ਪ੍ਰੇਮ ਰੰਗ ਇਕ ਘੁਮਤਿ ਗੁਰਕੈ। ਲੋਕ ਲਾਜ ਕੁਲ ਕਾਨ ਨਿਵਰਿਕੈ। ਧਨੁ ਤ੍ਰਿਯ ਭਨੁਜਾ ਸੁਤ ਕੋ ਤਜਾਗ।ਰਾਖਯੋ ਦ੍ਰਿੜ੍ਹ ਕਰਿ ਗੁਰ ਅਨੁਰਾਗ ॥੩੫॥ਭੋਜਨ ਅਲਪ,ਅੰਗ ਦੁਰਬਲ ਹੈਂ।ਗੁਰ ਪਗ ਪ੍ਰੇਮ ਧਰਯੋ ਬਡ ਬਲ ਹੈ[11]।ਕਰੀਪ੍ਰੇਮ

---

[1]ਮੰਝ ਨੇ ਕਿਹਾ। [2]ਚੁਰਾਇਆ। [3]ਵੰਡਿਆਂ। [4](ਸੋਂ) ਕੁਲਾਈ ਰੱਖਿਆ (ਨਾਮ) ਹੈ। [5]ਲੱਕੜੀਆਂ ਵਾਸਤੇ। [6]ਦੇਰੀ। [7]ਸਾਹਮਣੀ ਹਵਾ ਪਿੱਛੇ ਨੂੰ ਧੱਕਾ ਮਾਰਦੀ ਹੈ। [8]ਸੰਭਾਲ ਕੇ ਤੁਰਦਾ ਹੈ ਅੱਗੇ। [9]ਰਸਤੇ ਵਿਚ ਪੈਰ ਧਰਦਾ ਹੈ ਤੇ ਉਹ ਖਿੜਕਦਾ ਜਾਂਦਾ ਹੈ। [10]ਜਲ ਵਿਖੇ ਖੜਾ ਹੈ। [11]ਗੁਰੂ ਚਰਨਾਂ ਦਾ ਪ੍ਰੇਮ ਰੂਪ ਵੱਡਾ ਬਲ ਧਾਰਿਆ ਹੈ।

*ਪਾ:–ਕੀਜੀਏ ਕੋਈ।

†ਪਾ:–ਜਾਇ।

‡ਪਾ:–ਪਾਇ।

ਨੇ ਖੈਂਚ ਬਿਸ਼ਾਲ।ਰਹਜੋ ਨ ਗਯੋ ਗੁਰੂ ਤਤਕਾਲ॥੩੬॥ਸੈਕਟ ਜਾਨਿ ਸਿੱਖ ਕਹੁ ਹੋਵਾ--ਕੂਪ ਬਾਰ ਸਿਰਭਾਰ ਖਰੋਵਾ।ਬੀਤਹਿ ਇਸਹਿ ਜਾਮਨੀ ਸਾਰੀ। ਖਰੋ ਰਹੈ ਨਹਿੰ ਭਾਰ ਉਤਾਰੀ--॥੩੭॥ਉਠੇ ਕ੍ਰਿਪਾਨਿਧਿ ਗਮਨੇ ਐਸੇ।ਕੁੰਚਰ ਕੇ ਮੋਚਨ ਹਿਤ ਜੈਸੇ।ਨੰਗੇ ਪਾਇ ਉਤਾਇਲ ਚਾਲਤਿ।ਹਰਭਰਾਇ[1] ਨਹਿੰ ਵਸਤ੍ਰ ਸੰਭਾਲਤਿ॥੩੮॥ਦਾਸ ਉਪਾਨੈ[2] ਲੈ ਕਰਿ ਧਾਏ।ਕੇਤਿਕ ਧਾਇ ਮਿਲੇ ਸੰਗ ਆਏ। 'ਦਾਮਨਿ ਆਨਹੁ[3]' ਹੁਕਮ ਕਰੈਤੇ। ਤਹਿੰ ਸਤਿਗੁਰ ਪਹੁੰਚੇ ਉਤਲੈਤੇ ॥ ੩੯ ॥ ਹੁਤੋ ਸਮੀਪ ਪਹੁੰਚੇ ਜਾਇ। ਧਾਇ ਧਾਇ ਸਿਖ ਆਨਿ ਮਿਲਾਇ।ਕੂਪ ਤੀਰ ਥਿਤ ਹੋਇ ਉਚਾਰਾ।'ਕੌਨ ਅਹੈਂ ਤੂੰ ਕਸ਼ਟ ਮਝਾਰਾ?। ੪੦॥ਕਾਸ਼ਟ ਭਾਰੁ ਸੀਸਪਰਧਰਜੋ।ਕਜੋਂ ਨਹਿੰ ਗੋਰਤਿ ਜਲ ਮਹਿੰ ਖਰਜੋ?'। ਕਹਜੋ'ਮੰਦ ਹੈ ਮੇਰੋ ਨਾਮੁ । ਸੇਵਕ ਸ਼੍ਰੀ ਸਤਿਗੁਰ ਕੇ ਧਾਮ'॥੪੧॥ ਇਤਨੇ ਮਹਿੰ ਰੱਜੁ ਨਰ ਲਯਾਏ। ਗੁਰ ਹਿਤ ਅਸੁਵਾਰੀ ਲੈ ਆਏ। ਜ਼ੀਨ ਤੁਰੰਗ ਪਾਇ ਕਰਿ ਭੂਰਨ।ਸਿਵਕਾ[4]ਲਯਾਏ ਜਹਿੰ ਗੁਰ ਪੂਰਨ॥੪੨॥ਦਾਮਨਿ ਕੂਪ ਥਿਖੈ ਲਟਕਾਈ। ਕਹਜੋ ਕਿ 'ਗਹਿ ਆਵਹੁ ਉਪਰਾਈ[5]' । [6]"ਪੂਰਬ ਭਾਰ ਨਿਕਾਸਨ ਕਰੋ।ਰਹੈਂ ਸ਼ੁਸ਼ਕ ਨਹਿੰ ਜੇ ਅਬਿ ਧਰੌਂ॥੪੩॥ਪੁਨ ਪੀਛੈ ਮੁਝਲੇਹੁ ਨਿਕਾਸਿ।ਲੈ ਈਂਧਨ ਚਲਿਹੌਂ ਗੁਰ ਪਾਸ'।ਰੱਜੁ ਸੰਗਿ ਬੰਧਿ ਕਰਿ ਭਾਰਾ। ਖੈਂਚ ਵਹਿਰ ਕੋ ਨਰਨਿ ਨਿਕਾਰਾ ॥੪੪॥ ਪੀਛੈ ਤੇ ਦਾਮਨਿ ਗਹਿ ਹਾਥ। ਨਿਕਸਜੋ ਤਜਾਗ ਕੂਪ,ਬਲ ਸਾਥ।ਸ਼੍ਰੀਅਰਜਨ ਠਾਂਢੇ ਢਿਗ ਦੇਖਿ।ਪਾਇਨ ਪਰਜੋ ਸੁ ਪ੍ਰੇਮ ਵਿਸ਼ੇਖ॥੪੫॥[6]"ਇਹੁ ਕੁਛ ਨਈ ਨ ਰਾਵਰਿ ਬਾਤ।ਸਿੱਖਨ ਕੇ ਸਹਾਇ ਦਿਨ ਰਾਤ। ਗਜ ਕੌ ਕਸ਼ਟ ਭਯੋ ਜਬ ਭਾਰੀ। ਕੁਸਮ ਅਰਪ ਕਰਿ ਕਰੀ ਗੁਹਾਰੀ'॥੪੬॥ਲਛਮੀ ਚਰਨਪਾਦਕਾ[7] ਛੋਰਿ।ਤਜਿ ਖਗਪਤਿ[8] ਧਾਏ ਗਜ ਓਰ । ਲੀਨ ਬਚਾਇ ਡੁਬਤੇ ਜਲ ਤੇ । ਬਿਰਦ ਸੰਭਾਰਿ[9] ਸਹਾਇਕ ਬਲ ਤੇ॥੪੭॥ਨਹਿੰ ਸੇਵਕ ਦੁਖ ਸਕਹੁ ਸਹਾਰੀ । ਸ਼ਕਤਿਹੀਨ ਹੈ ਸ਼ਰਨਿ ਤੁਮਾਰੀ।ਲਾਜ ਦ੍ਰੌਪਤੀ ਕੀ ਰਖਿ ਲੀਨਸਿ।ਅੰਬਰੀਕ ਕੋ ਨਿਰਭੈ ਦੀਨਸਿ ॥ ੪੮ ॥ ਗੁਨ ਰਾਵਰ ਕੇ ਕੌਨ ਗਿਨਾਵੈ । ਜਿਨ ਕੌ ਸ਼ੇਸ਼ ਸਾਰਦਾ ਗਾਵੈਂ'। 'ਮਾਂਗ ਮਾਂਗ ਭੋ ਮੰਦ ! ਸੁਜਾਨਾ!।ਹਮ ਪ੍ਰਸੰਨ ਲਿਹੁ ਬਾਂਛਤਿਦਾਨਾ ।੪੯॥ ਘਾਲ ਪਰੀ ਸਭਿ ਤੇਰੀ ਥਾਇੰ। ਜਗਤ ਕਲੇਸ਼ ਛੁਟੇ ਸਮੁਦਾਇ'।

---

[1]ਕਾਹਲੀ ਨਾਲ।[2]ਜੋੜਾ।[3]ਰੱਸੇ ਲਿਆਓ।[4]ਪਾਲਕੀ।[5]ਉੱਪਰ ਨੂੰ।[6]ਮੰਦ ਬੋਲਿਆ। [7]ਪੁਕਾਰ।[8]ਲਛਮੀ ਤੇ ਪਉਦੇ । [9]ਗਰੁੜ । [10]ਭਾਵ,ਇਹ ਗੱਲ ਯਾਦ ਕਰਕੇ ਕਿ ਤੁਸਾਡਾ ਬਿਰਦ ਭਗਤ ਵਛਲਹੈ ।

ਬੋਲਯੋ ਮੰਵ ਕਰੀ ਅਰਦਾਸ।"ਇਹੀ ਮਾਂਗਹੌਂ ਰਾਵਰਿ ਪਾਸ॥੫੦॥ਸਭਿ ਤੈ ਰਹੌਂ ਅਜਾਚੀ[1] ਜੈਸੇ।ਸੱਤਨਾਮ ਬਿਨੁ ਚਹੌਂ ਨ ਕੈਸੇ।ਤੁਮਰੇ ਪਦ ਅਰਬਿੰਦ ਮਨਿੰਦ। ਮਮ ਮਾਨਸ ਮਹਿੰ ਦਿਪਹੁ ਮੁਕੰਦ'॥ ੫੧॥ ਸ਼੍ਰੀ ਅਰਜਨ ਸੁਨਿ ਪੁਨਹਿ ਬਖਾਨਾ।"ਅਪਰ ਮਾਂਗਿ ਭੁ ਸਿੱਖ ਮਹਾਂਨਾ[2]!"।"[3]ਗੁਰ ਜੀ ਦਾਸਨ ਪਰ ਅਸ ਭੀਰ[4]। ਸਭਿ* ਨ ਸਕਹਿ ਸਹਿ ਹੋਇੰ ਅਧੀਰ[5]"॥੫੨॥"[6]ਸੁਨਹੁ ਮੰਵ! ਕੰਚਨ ਮਲ ਮਿਲਿਯੋ। ਘਟਹਿ [7]ਸੁ ਜਸੋਂ ਜਸੋਂ ਅਗਨੀ ਢਲਿਯੋ। ਤਾਉ ਕਸੌਟੀ ਤੇ ਸੁਧਿ ਹੋਇ। ਕੋਸ਼ ਬਿਖੈ ਲੈ ਪੱਯਤਿ ਸੋਇ॥੫੩॥ਜੋ ਸਤਿਗੁਰ ਕੇ ਸਿੱਖ ਉਦਾਰੇ। ਮੋਖ ਕੋਸ਼ ਕੇ ਉਚਿਤ [8]ਸੁਧਾਰੇ[9]। ਕਰਿਯਤਿ ਹੈਂ ਸੋ ਅਪਨ ਸਰੂਪ।ਜਿਸਮੇਂ ਪੱਯਤਿ ਅਨੰਦ ਅਨੂਪ॥੫੪॥ਇਹੁ ਭੀ ਦਯੋ ਔਰ ਲਿਹੁ ਜਾਚੇ' ।ਸੁਨਤਿ ਮੰਵ ਕਹਿ 'ਸ਼੍ਰੀ ਗੁਰ ਸਾਚੇ'। ਅਪਨੋ ਸਿਦਕ ਦਾਨ ਦਿਹੁ ਸੋਇ। ਸਦਾ ਅਜਾਚੀ ਬ੍ਰਿਤਿ ਅਬਿ ਹੋਇ'॥੫੫॥ਇਮ ਕਹਿ ਚਰਨ ਬੰਦਨਾ ਠਾਨੀ। ਪ੍ਰੇਮ ਬਿਖੈ ਮਤਿ ਬਹੁ ਮਸਤਾਨੀ।ਸੁਨਿ ਸ਼੍ਰੀ ਅਰਜਨ ਜੀ ਤਿਸ ਕਾਲ।ਸਿਖ ਕੀ ਮਹਿਮਾ ਕੀਨ ਬਿਸਾਲਾ ॥ ੫੬ ॥ ਸ਼੍ਰੀ ਮੁਖਵਾਕ ॥

ਮੰਵ ਪਿਆਰਾ ਗੁਰੂ ਨੂੰ ਗੁਰੂ ਮੰਵ ਪਿਆਰਾ ॥
ਮੰਵ ਗੁਰੂ ਕਾ ਬੋਹਿਥਾ ਜਗ ਲੰਘਣਹਾਰਾ† ॥ ੧ ॥

ਚੌਪਈ ॥ ਅੰਗ ਸੰਗਿ ਕਰਿ ਪ੍ਰੇਮ ਲਗਾਯਹੁ। ਆਤਮ ਗ੍ਯਾਨ ਤੁਰਤ ਹੀ ਪਾਯਹੁ।ਕਹਯੋ"ਮੰਵ ਤੂੰ ਅਬਿ ਗ੍ਰਿਹ ਜਾਇ।ਹੇਤ ਗੁਰੂ ਕੇ ਦੇਗ ਚਲਾਇ॥੫੭॥ ਨੌ ਨਿਧਿ ਸਿੱਧਿ ਅਠ ਰਹਿ ਪਾਈ। ਕਰਹੁ ਸਮਾਜ ਜਿਤਿਕ ਮਨ ਭਾਈ'। ਇਮ ਕਹਿ ਚਢਿ ਡੇਰਨ ਕਹੁ ਆਏ। ਸਭਿ ਮਹਿੰ ਸੁਜਸੁ ਭਯੋ ਬਿਦਤਾਏ ॥੫੮॥ਮੰਵ ਗਯੋ ਗ੍ਰਿਹ ਸਭਿ ਕੁਛ ਪਾਯੋ। ਇਸਤ੍ਰੀ ਪੁਤ੍ਰ ਸੁਤਾ ਗੁਨ ਗਾਯੋ। ਮਨ ਅਨੇਕ ਹੀ ਅੰਨ ਪਕਾਵੈ। ਗੁਰੂ ਅਰਥ ਅਰਬੀਨ ਅਚਾਵੈ[10]॥ ੫੯ ॥ ਸਰਬ ਪ੍ਰਵਾਰ ਸੰਗ ਸੁਖ ਪਾਇ। ਭਯੋ ਮੁਕਤਿ ਗੁਰ ਕੇ ਗੁਨ ਗਾਇ। ਸਹਜੋ ਕਸੌਟੀ ਉਤਰਯੋ ਪੂਰਾ । ਅੰਤਿ ਪਾਇ ਉੱਤਮ ਪਦ ਰੂਰਾ ॥ ੬੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਭਾਈ ਮੰਵ' ਪ੍ਰਸੰਗ ਬਰਨਣੰ ਨਾਮ ਚੰਤ੍ਵਾਰਿੰਸਤੀ ਅੰਸੂ ॥ ੪੪ ॥

੪੫. [ਭਾਈ ਬਚੌਹਾ]।

ਦੋਹਰਾ॥ ਸ਼੍ਰੀ ਅੰਮ੍ਰਿਤਸਰ ਕੋ ਰਚਿਤ ਗਮਨੇ ਗੋਇੰਦਵਾਲ। ਖਾਸੇ[11] ਪਰ ਸ਼੍ਰੀ

[1]ਬਮੁਹਤਾਜ ਰਹਾਂ। [2]ਮੰਵ ਬੋਲਿਆ। [3]ਐਸੀ ਕਠਨਤਾ। [4]ਅਧੀਰਜ ਹੈ ਜਾਣਦੇ। ਇਹ ਮੰਵ ਨੇ ਸਿੱਖਾਂ ਵਾਸਤੇ ਅਰਦਾਸ ਕੀਤੀ ਹੈ। [5]ਉਹ ਭਾਵ ਮੈਲ। [6]ਮੁਕਤ ਰੂਪੀ ਖਜ਼ਾਨੇ ਦੇ ਯੋਗ ਹੋਣ ਲਈ ਸੁਧਾਰੀਦੇ ਹਨ। [7]ਲੋੜਵੰਦਾਂ ਨੂੰ ਛਕਾਵੇ। [8]ਪਾਲਕੀ।

*ਪਾ:–ਸਹਿ। †ਇਹ ਗੁਰੂ ਜੀ ਦੇ ਵਰ ਵਾਕ ਜਗਤ ਪ੍ਰਸਿੱਧ ਹਨ।

ਪ੍ਰਭੁ ਚਢੇ ਸੰਗਤਿ ਸੰਗ ਬਿਸਾਲ॥੧॥ਚੌਪਈ॥ਦੇਸ਼ ਬਿਦੇਸ਼ਨਿ ਸੰਗਤਿ ਆਵੈ। ਦਰਸ਼ਨ ਕਰਿ ਮਨ ਬਾਂਛਤ ਪਾਵੈ।ਆਨਹਿ ਅਨਿਕ ਪ੍ਰਕਾਰ ਅਕੋਰ। ਧਰਿ ਕਰਿ ਬੰਦਤਿ ਹੈਂ ਕਰ ਜੋਰ॥੨॥ਜਾਮ ਜਾਮਨੀ ਤੇ ਗੁਰ ਜਾਗੈਂ। ਸੋਚਾਚਾਰ[1] ਕਰਨਿ ਅਨੁਰਾਗੈਂ। ਸੀਤਲ ਜਲ ਤੇ ਕਰਹਿ ਸ਼ਨਾਨ। ਲਾਇ ਸਮਾਧਿ ਧਰਹਿ ਉਰ ਧਯਾਨ॥੩॥ਨਿਜ ਸਰੂਪ ਮਹਿ ਚਿਰਤਾ ਗਹੈਂ।ਪੁੰਨ ਪਾਪ ਜਹਿ ਲਿਪਤ ਨ ਅਹੈਂ।ਚੇਤਨ ਸੁੱਧਅਖੰਡ ਅਨੰਦ।ਇਕਰਸਆਤਮ ਸਦਾਮੁਕੰਦ ॥੪॥ ਆਸਾ ਵਾਰ ਰਬਾਬੀ ਗਾਵਹਿ। ਸੰਗਤਿ ਸੁਨਹਿ ਕਲੁਖ ਨਸਾਵਹਿ। ਅਨਿਕ ਭਾਂਤ ਕੇ ਸੁੰਦਰ ਰਾਗ।ਮਿਲਿ ਬੈਠਤਿ ਸਿਖ ਜਿਨ ਬਡਭਾਗ ॥੫॥ ਪ੍ਰਭੁ ਸੋਂ ਲਾਗ[2], ਵਿਸ਼ਯ ਵੈਰਾਗ[3]।ਉਪਜਹਿ ਚਿਤ ਮਹਿ ਭਗਤੀ ਲਾਗ[4]। ਅੰਮ੍ਰਿਤ ਕੇ ਸਮ ਅੰਮ੍ਰਿਤਕਾਲ[5]। ਸੁਨਿ ਸੁਨਿ ਗੁਰ ਕੇ ਸ਼ਬਦ ਨਿਹਾਲ ॥੬॥ ਭੋਰ ਹੋਤਿ ਸ਼੍ਰੀ ਅਰਜਨ ਨਾਥ। ਕੁੰਕਮ ਚੰਦਨ ਤਿਲਕ* ਸੁ ਮਾਥ। ਸੁਖਮ ਸੋਤ ਵਸਤ੍ਰ ਤਨੁ ਧਰੈਂ। ਬੈਠਿ ਵਹਿਰ ਸਿੱਖਨਿ ਅਘ ਹਰੈਂ ॥ ੭ ॥ ਜਥਾ ਉਦੈ ਹੁਇ ਰਵਿ ਭਗਵਾਨ[6]।ਕਰਹਿ ਪੁਨੀਤ ਸਬੋਧ[7] ਜਹਾਨ। ਤਥਾ ਗੁਰੂ ਅਰਜਨ ਹੁਇ ਜਾਹਰਿ[8]†।ਦਰਸ਼ਨਸ਼ਾਂਤਿ ਦਿਖਾਵਹਿ ਬਾਹਰਿ†॥੮॥ ਗਯਾਨ ਸ਼ਬਦ ਕੋ ਮਹਿਦ ਪ੍ਰਕਾਸ਼ੈਂ[9]। ਪਿਖਿ ਪੰਕਜ ਗਨ ਦਾਸ ਬਿਗਾਸੈਂ। ਕਪਟ ਪਾਪ ਤਮ ਦੂਰ ਬਿਲਾਇ[10]।ਸੰਤ ਮਧੁਪ ਅਤਿ ਸ਼ੈ ਹਰਖਾਇ॥੯॥ਜਾਮ ਦਿਵਸੁ ਲਗ ਦੇ ਉਪਦੇਸ਼ੁ। ਨਿਜ ਸੇਵਕ ਕੇ ਕਟਹਿ ਕਲੇਸ਼। ਬਹੁਰੋ ਦੇਗ ਤਯਾਰ ਹੁਇ ਜਾਵਹਿ। ਸੂਪਕਾਰ ਤਬਿ ਆਨਿ ਜਨਾਵਹਿ॥੧੦॥ਲੈ ਸੰਗਤਿ ਸਗਰੀ ਕੋ ਸੰਗ।ਬੈਠਹਿ ਪੰਗਤਿ ਲਾਇ ਅਭੰਗ[11]।ਅੰਮ੍ਰਿਤ ਭੋਜਨ ਸਭਿਨਿ ਭੁਗਾਵੈਂ। ਉਠਹਿ ਪ੍ਰਭੂ, ਜਬਿ ਸਭਿ ਤ੍ਰਿਪਤਾਵੈਂ ॥ ੧੧ ॥ ਲੇਟਹਿ ਪੁਨ ਪ੍ਰਯੰਕ ਪਰ ਜਾਇ। ਕਿਤਿਕ ਸਮੈ ਸੁਪਤਹਿ ਸੁਖ ਪਾਇ।ਢਰੇ ਦਿਵਸੁ ਜਬਿ

---

[1]ਇਸ਼ਨਾਨ ਪਾਣੀ। [2]ਪ੍ਰਭੂ ਨਾਲ ਪ੍ਰੇਮ।[3]ਵਿਸ਼ਿਆਂ ਤੋਂ ਵਿਰਾਗ। [4]ਭਗਤੀ ਦੀ ਲਗਨ। [5]ਅੰਮ੍ਰਿਤ ਵੇਲਾ।[6]ਸੂਰਜ ਦੇਉਤਾ।[7]ਸਾਵਧਾਨ।[8]ਪ੍ਰਸਿੱਧ। [9]ਨਾਮ ਦੇ ਗਿਆਨ ਨੂੰ ਬਹੁਤ ਪ੍ਰਗਟ ਕਰਦੇ ਹਨ। [10]ਕਪਟ ਤੇ ਪਾਪ (ਸੂਰਜ ਤੋਂ)ਹਨੇਰੇ ਵਾਂਗੂ ਦੂਰ ਹੁੰਦੇ ਹਨ। [11]ਬੀੜਵੀਂ। ਨਾਲੇ ਨਾਲ ਬੱਝਵੀਂ।

*ਇਹ ਤਿਲਕ ਕੋਈ ਸੰਪ੍ਰਦਾਈ ਚਿੰਨ੍ਹ ਹੋਣ ਲਈ ਨਹੀਂ ਸੀ, ਪਰੰਤੂ ਜਿਵੇਂ ਇਕ ਉਦਾਸੀ ਵਿਚ ਆਦਿ ਗੁਰੂ ਜੀ ਨੇ ਤਿਲਕ ਧਾਰਿਆ ਸੀ ਤਿਵੇਂ ਇਹੋ ਜਿਹੇ ਕੌਤਕ ਆਪਣੀ ਮੌਜ ਦੇ ਸਨ। †ਕਿਤੇ ਦੇਹੀਂ ਥਾਈਂ ਪਾਠ–ਬਾਹਰਿ–ਹੈ। ਕਿਤੇ ਪਹਿਲੀ ਪੰਕਤੀ ਵਿਚ–ਬਾਹਰਿ–ਤੇ ਦੂਸਰੀ ਵਿਚ–ਜਾਹਰਿ–ਹੈ।

ਉਠਿਬੋ ਕਰੈਂ।ਸਨੈ ਸਨੈ ਪੁਨਸੁਚਿਤਾ ਧਰੈਂ॥੧੨॥ ਕਿਤਿਕ ਘਟੀ ਤਥਿਕਥਾ ਸੁਨੰਤੇ। ਭਗਤਿ ਸੁ ਬ੍ਰਹਮ ਗਯਾਨ ਨਿਰਣੰਤੇ[1]। ਪੁਨ ਕਿਰਤਨ ਕੋ ਵੇਲਾ ਹੋਇਧਰੈ ਪ੍ਰੇਮ ਸੁਨਿਤੇ ਸਭਿ ਕੋਇ॥੧੩॥ਸਤਿ ਸੈਗਤਿ ਕਰਿਤੇ ਬਹੁਕਾਲ। ਮੇਟਹਿੰ ਦਾਸਨ ਕੇ ਜਮੁ ਜਾਲ[2]।ਜਾਮ ਜਾਮਨੀ ਉਠਿ ਉਪਦੇਸ਼ਹਿੰ[3]। ਸਿੱਖਨ ਬਖਸ਼ਸ਼ਿ ਹੋਤਿ ਵਿਸ਼ੇਸ਼ਹਿ॥੧੪॥ ਰਿੱਧਿ ਸਿੱਧਿ ਨੌਨਿੱਧਿ ਖਰੀ ਹੈਂ। ਦੇਤਿ ਸੁ ਜਿਸ ਪਰ ਕ੍ਰਿਪਾ ਕਰੀ ਹੈ । ਭਗਤਿ ਪ੍ਰੇਮ ਕੋ* ਆਤਮ ਗਯਾਨ। ਪਾਵਹਿੰ, ਅਪੁਨੇ ਬੰਧਨ ਹਾਨ[4]॥੧੫॥ ਨਾਮ ਬਹੋੜਾ ਜਾਤਿ ਸੁਨਾਰ।ਆਨਿ ਪਹੁਚਜੋ ਗੁਰੁ ਦਰਬਾਰ।ਪ੍ਰੇਮ ਸਾਥਿ ਦਰਸ਼ਨ ਕੋ ਕੀਨਾ। ਮਸਤਕ ਪਗ ਪੰਕਜ ਧਰਿ ਦੀਨਾ॥੧੬॥ਖਰੋ ਰਹਜੋ ਦੇਖਤਿ ਚਿਰਕਾਲ। ਕ੍ਰਿਪਾਧਾਰਿ ਬੂਝਜੋ ਸੁ ਕ੍ਰਿਪਾਲ। 'ਅਹੋ ਬਹੋੜਾ ਸਾਚੀ ਕਹੀਅਹਿ।ਨਹੀਂ ਦੁਰਾਵਨ ਕੋਚਿਤ ਚਹੀਅਹਿ ॥੧੭॥ ਕਾਲ ਬਿਤਾਵਹੁ ਕੌਨ ਪ੍ਰਕਾਰ?।ਕੌਨ ਕ੍ਰਿੱਤ†ਕਰਿ ਕਰਹੁ ਅਹਾਰ?'। ਜਥਿ ਸ਼੍ਰੀ ਅਰਜਨੁ ਬੂਝੀ ਬਾਤ। ਸੁਕਚਤਿ ਭਾਖਤਿ ਕੰਪਤ ਗਾਤ[5] ॥੧੮॥ ਹਾਥ ਜੋਰਿ ਅਰਦਾਸ ਬਖਾਨੀ। 'ਸ਼੍ਰੀ ਸਤਿਗੁਰ ਸਭਿ ਘਟ ਕੇ ਜਾਨੀ'। ਕਿਰਤਿ ਸੁਨਾਰੋ ਕੀ ਮੈਂ ਕਰਿਹੌਂ।ਕਾਲ ਬਿਤਾਵੋਂ ਉਦਰ ਸੁ ਭਰਿਹੌਂ'[6]॥੧੯॥ਸੁਨਿ ਗੁਰ ਕਹਜੋ 'ਕਿਰਤਿ ਕਰਿ ਕੋਈ। ਧਰਮ ਸਮੇਤਿ ਨ੍ਰਿਬਾਹਹਿ ਸੋਈ। ਕਪਟ ਬਿਹੀਨ ਜੀਵਕਾ ਕਰੈ। ਪਰ ਕੀ ਵਸਤੁ ਛੁਪਾਇ ਨ ਧਰੈ॥੨੦॥ ਤਿਸ ਮਹਿੰ ਬਾਂਟ ਪ੍ਰਭੂ ਹਿਤ,ਖਾਵੈ। ਤਿਸਿ ਕੋ ਉਰ ਨਿਰਮਲ ਹੁਇ ਜਾਵੈ'। ਬਿਨਤੀ ਜੁਗਤਿ ਬਹੋੜੇ ਕਹਜੋ।ਕੰਪਤਿ ਲੋਚਨਤੇ ਜਲਬਹਜੋ॥੨੧॥'ਹੇ ਸਤਿਗੁਰ ਮੈਂ ਮਹਾਂ ਅਧਰਮੀ। ਪਾਪ ਕਿਰਤਿ ਨਿਤ ਕਰੌਂ ਕੁਕਰਮੀ। ਮਾਤ ਪਿਤਾਦਿ ਘਰਾਵਹਿੰ ਘਾਟ। ਚੌਥੋ ਭਾਗ ਲੇਉਂ ਮੈਂ ਕਾਟਿ[7] ॥੨੨॥ ਅਵਰ ਨਰਨਿ ਕੀ ਗਿਨਤੀ ਕੋਹੈਂ।ਜੋ ਬਨਜਾਇ ਸੁ ਲੇਉਂਤਿਤੋ ਹੈ। ਧਰਮ ਅਧਰਮਨ ਜਾਨਉਂ ਕੋਈ। ਪਿਤਾ ਪਿਤਾਮਾ ਕੀ ਕ੍ਰਿਤਿ ਸੋਈ ॥੨੩॥ ਮਹਾਂ ਪਤਿਤ ਮੈਂ ਆਯਹੁ

---

[1]ਨਿਰਨਾ ਕਰਦੇ। [2]ਜਮ ਦੇ ਜਾਲ। [3]ਪਹਿਰ ਰਾਤ (ਗਈ) ਉਪਦੇਸ਼ ਆਦਿ ਕਰਕੇ ਉਠਦੇ ਸਨ। ਉਹੀ ਰਿਵਾਜ ਹੁਣ ਤਕ ਹੈ ਕਿ ਸ਼੍ਰੀ ਹਰਿਮੰਦਰ ਵਿਚ ਪਹਿਰ ਰਾਤ ਗਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਝੁਕ ਲੈਕੇ ਭਾਵ ਉਪਦੇਸ਼ ਸੁਣਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸਵਾਰਾ ਹੁੰਦਾ ਹੈ। [4]ਅਬਦਾ। [5]ਨਾਸ਼ ਕਰਦੇ ਹਨ। [6]ਸਰੀਰ ਕੰਬਦਿਆਂ ਬੋਲਿਆ। [7]ਜਾਣਨਹਾਰ। [8]ਜੇ ਮਾਂ ਪਿਉ ਬੀ ਮੇਰੇਂ ਕਿਸੇ ਗਹਿਣੇ ਦੀ ਘਾੜ ਘੜਾਉਣ ਤਦ ਬੀ ਮੈਂ ਵਿਚੋਂ ਚੋਥਾ ਹਿੱਸਾ ਟੁਕ ਲੈਂਦਾ ਹਾਂ। [9]ਭਾਵ, ਹੋਰ ਗਾਹਕਾਂ ਦੀ ਤਾਂ ਗਿਣਤੀ ਹੀ ਕੀਹ ਹੈ। *ਪਾ:–ਕੀ। †ਪਾ:–ਕਿਰਤਿ।

ਸ਼ਰਨੀ।ਰਹਨੋ ਨ ਗਯੋ ਕ੍ਰਿੱਤਿ ਨਿਜ ਥਰਨੀ। ਕੂਰ ਹਜ਼ੂਰ ਨਹੀਂ ਮੈਂ ਕਹਨੋ। ਇਹੁ ਪ੍ਰਤਾਪ ਰਾਵਰ ਕੋ ਲਹਨੋ ॥ ੨੪ ॥ ਨਾਮੁ ਗਰੀਬ ਨਿਵਾਜ ਤੁਮਾਰਾ। ਪਤਿਤ ਉਧਾਰਣ ਬਿਰਦ ਉਦਾਰਾ[1]। ਜਬਹੁ ਬਹੋੜੇ ਸਾਚੀ ਕਹੀ। ਸ਼੍ਰੀ ਅਰਜਨ ਜੀ ਸਭਿ ਉਰ ਲਹੀ॥੨੫॥ਕ੍ਰਿਪਾ ਕਰੀ ਉਪਦੇਸ਼ ਬਤਾਵਾ। 'ਕਹਾਂ ਕੂਰ ਮਹਿੰ ਤੂ ਲਪਟਾਵਾ। ਕਰਿ ਕਰਿ ਅਘ ਕੋ ਸੰਚਹਿੰ ਬ੍ਰਿੰਦ। ਅੰਤ ਕਾਲ ਜਮੁ ਫਾਸਿ ਬਿਲੰਦ ॥੨੬॥ ਕੋਟਿ ਜਨਮੁ ਦੁਖ ਸਹੈਂ ਘਨੇਰੇ। ਕੌਨ ਸਹਾਇ ਹੋਇ ਤਿਸ ਬੇਰੇ। ਅਪਰ ਤਜਾਗ ਕਰਿ ਜਾਵਹਿੰ,ਭੋਰੇ[1] ! ਕਰੈ ਕਰਮ ਹੋਵਹਿੰ ਸੰਗਿ ਤੋਰੇ[2] ॥ ੨੭ ॥ ਸੋ ਫਲ ਦਏ ਬਿਨਾਂ ਨ ਬਿਨਾਸਹਿੰ। ਕਰੈ ਕੁਕਰਮ ਝੋਹਿ ਕੋ ਗ੍ਰਾਸਹਿੰ[3]। ਰਹੈਂ ਇਕਾਂਕੀ ਸੰਕਟ ਪਾਵੈਂ[4]।ਪਛੁਤਾਵਹਿੰ ਸਿਰ ਧੁਨ ਬਿਲਪਾਵਹਿੰ[5]॥੨੮॥ਯਾਂਤੇ ਸੱਤਨਾਮ ਕਰਤਾਰੁ।ਸਿਮਰਹੁ ਨਿਸਦਿਨ ਹੋਇ ਉਧਾਰ। ਤਜਾਗਹੁ ਜਗ ਜੰਜਾਰ ਜੁ ਗ੍ਰਸਯੋ। ਜਿਮੁ ਝਖ ਤੋਰਹਿ ਜਾਰ ਜੁ ਫਸਯੋ[6] ॥ ੨੯ ॥ ਸੁਖਕਾਰੀ ਹਰਿ ਨਾਮ ਸੰਭਾਰਹੁ। ਕਰਨਿ ਕੁਕਰਮ ਬ੍ਰਿਤੀ ਹਟਕਾਰਹੁ।ਸਤਿਸੰਗਤਿ ਮਹਿੰ ਬੈਸ ਗੁਜ਼ਾਰਹੁ। ਧਰਮ ਜੀਵਕਾ[7] ਮਹਿੰ ਚਿਤ ਧਾਰਹੁ[8]॥੩੦॥ ਸੁਨਿ ਸਤਿਗੁਰ ਕੋ ਬਾਕ ਰਸੀਲੇ। ਬ੍ਰਿੰਦ ਬਿਕਾਰਨ ਪਰਮ ਕਟੀਲੇ[9]। ਭਾਗ ਬਡੇ ਮਸਤਕ ਜਿਸ ਜਾਗੇ। ਤੀਖਨ ਤੀਰ ਸਮਾਨ ਸੁ ਲਾਗੇ॥੩੧॥ਗਦਗਦ ਭਾ ਸੁਧਿ ਸਰਬ ਬਿਸਾਰੀ।ਪ੍ਰੇਮ ਮਹਾਂਅੱਸ਼ਨਿਕੋ ਡਾਰੀ। ਪ੍ਰਥਮ ਕੁਕਰਮਨ ਕੋ ਪਛੁਤਾਵਤਿ। ਗੁਰ ਕੋ ਬਚਨ ਰਿਦੈ ਪੁਨ ਭਾਵਤਿ॥ ੩੨॥ ਲਗਨੋ ਸੇਵ ਕਰਿਬੇ ਸਤਿਗੁਰ ਕੀ।ਬਧਨੋ ਪ੍ਰੇਮ ਸ਼ਰਧਾ ਧਰਿ ਉਰ ਕੀ। ਕਿਤਿਕ ਦਿਵਸ ਮਹਿੰ ਤਿਸ ਕੋ ਹੇਰਾਕਰਨੋ ਨਿਕੰਦਨ ਮੋਹ ਬਡੇਰਾ ॥੩੩॥ ਕ੍ਰਿਪਾ ਦ੍ਰਿਸ਼ਟਿ ਕਰਿ ਬਖਸ਼ਨੋ ਨਾਮੁ। ਜਿਸ ਤੇ ਭਏ ਸੰਪੂਰਣ ਕਾਮੁ। ਸਤਿਗੁਰੁ ਸ਼ਬਦ ਪ੍ਰੇਮ ਮੈਂ ਪਾਗਾ। ਜਨਮ ਜਨਮ ਕੋ ਸੋਯੋ ਜਾਗਾ ॥ ੩੪ ॥ ਭਯੋ ਬਹੋੜਾ ਬਹੁਤ ਨਿਹਾਲ। ਨਿਕਟਿ ਬੁਲਾਯੋ ਗੁਰੁ ਕ੍ਰਿਪਾਲ। ਕਹਨੋ 'ਅਬਹਿ ਤੂੰ ਗ੍ਰਿਹ ਕੋ ਜਾਵਹੁ। ਉਰ ਅਨੰਦ ਕਰਿ ਹਰਿ ਗੁਨ ਗਾਵਹੁ॥੩੫॥ ਕਾਲ ਬਿਤਾਵਹੁ ਮਿਲਿ ਸਤਿਸੰਗ।ਪ੍ਰੇਮਾਭਗਤਿ ਬਿਖੈਮਨ ਰੰਗ'।ਕਰੀ ਬਹੋੜੇ ਪੁਨ

---

[1]ਹੇ ਭੋਲੇ ! [2]ਕੀਤੇ ਕਰਮ ਤੇਰੇ ਨਾਲ ਹੋਣਗੇ। [3]ਤੇਰੇ ਕੀਤੇ ਖੋਟੇ ਕਰਮ ਤੈਨੂੰ ਹੀ ਫੜਨਗੇ। [4]ਭਾਵ ਪਾਪੀ ਦੀ ਰੂਹ ਦਾ ਮਰਕੇ ਇਕੱਲਿਆਂ ਰਹਿਣਾ ਭਾਰੀ ਸਜ਼ਾ ਹੈ। [5]ਰੋਵੇਂਗਾ। [6]ਜਿਵੇਂ ਜਾਲ ਵਿਚ ਫਸਿਆ ਮੱਛ ਜਾਲ ਨੂੰ ਤੋੜ ਸੱਟੇ। [7]ਧਰਮ ਨਾਲ ਕਮਾਈ ਹੋਈ ਰੋਜ਼ੀ। [8]ਸਾਰੇ ਵਿਕਾਰਾਂ ਨੂੰ ਚੰਗੀ ਤਰ੍ਹਾਂ ਕੱਟਣ ਵਾਲੇ।

ਅਰਦਾਸ। 'ਸ਼੍ਰੀ ਸਤਿਗੁਰ ਮੈਂ ਰਾਵਰਿ ਦਾਸ ॥੩੬॥ ਕੌਨ ਜੀਵਕਾ ਕੋ ਮੈਂ ਕਰੌਂ?।ਜਿਸ ਤੇ ਭਵਜਲ ਦੁਸ਼ਤਰ ਤਰੌਂ।ਜਿਸ ਮਹਿ ਦੋਸ਼ ਨ ਲਾਗੈ ਕੋਈ। ਅਬ ਰਾਵਰ ਆਗਸ਼ਾ ਦਿਹੁ ਸੋਈ'॥੩੭॥ਸ਼੍ਰੀਅਰਜਨ ਸੁਨਿ ਗਿਰਾ ਉਚਾਰੀ। 'ਤਜਾਗਹੁ ਕੁਲ ਕੀ ਕਿਰਤਿ ਕੁਕਾਰੀ'[1]। ਮਮ ਹਿਤ ਗ੍ਰਿਹ ਮਹਿ ਲੰਗਰ ਕੀਜੈ'[2]।ਆਇ ਛੁਧਿਤ ਨਰ ਤਿਨਕੋ ਦੀਜੈ॥੩੮॥ਮਮ ਸਿੱਖੀ ਕੋ ਸਦਾ ਕਮਾਲਹੁ।ਤਨ ਤੇ ਹੰਤਾ[3] ਬੁੱਧਿ ਉਠਾਵਹੁ।ਸੁਖ ਦੁਖ ਮਹਿ ਮਾਨਹੁ ਪ੍ਰਭੁ ਭਾਣਾ। ਰਹਹੁ ਹਰਖ ਜੁਤਿ ਸਦਾ ਨਿਮਾਣਾ'[4] ॥ ੩੯ ॥ ਸੁਨਿ ਸਤਿਗੁਰ ਕੀ ਸੀਖ ਸੁਖਾਰੀ। ਗ੍ਰਿਹ ਗਮਨਨੋ ਕੀਨਸਿ ਉਰ ਧਾਰੀ। ਸਦਾ ਅਨੰਦ ਬਿਲੰਦ ਨਿਮਗਨ। ਗੁਰ ਚਰਨਨਿ ਕੀ ਲਾਗੀ ਲਗਨ ॥੪੦॥ ਦੋਹਰਾ॥ਇਸ ਬਿਧਿ ਜਿਤ ਕੋ ਜਾਤਿ ਹੈਂ ਮਿਲਹਿ ਸੁ ਹੋਤਿ ਨਿਹਾਲ। ਆਨਿ ਬਿਰਾਜੇ ਸੁਧਾਸਰ ਚਹਤਿ ਚਿਨਾਵਨ[5] ਤਾਲ ॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਬਹੋੜੇ ਕੋ' ਪ੍ਰਸੰਗ ਬਰਨਨੰ ਨਾਮ ਪੰਚ ਚੱਤ੍ਵਾਰਿੰਸਤੀ ਅੰਸੂ ॥ ੪੫ ॥

੪੬. [ਭਾਈ ਬਹਿਲੋ]।

ਦੋਹਰਾ ॥ ਸ਼੍ਰੀ ਅਰਜਨ ਇਸ ਭਾਂਤਿ ਸਿਖ ਕਰੇ ਦਯੋ ਉਪਦੇਸ਼। ਸਿਮਰਤਿ ਹੈਂ ਸਤਿਨਾਮ ਕੋ ਮੇਟਤਿ ਸਕਲ ਕਲੇਸ਼ ॥ ੧ ॥ ਚੌਪਈ ॥ ਸੁਨਿ ਸੁਨਿ ਸ਼੍ਰੀ ਅਰਜਨ ਕੀ ਕੀਰਤਿ। ਨਿਤਿ ਪ੍ਰਤਿ ਹੋਤਿ ਅਧਿਕ ਬਿਸਤੀਰਤਿ। ਸ਼੍ਰੀ ਗੁਰ ਅਮਰਦਾਸ ਕੇ ਆਗੇ। ਭਏ ਜੁ ਸਿੱਖਨ ਮਹਾਂ ਬਡਭਾਗੇ ॥ ੨ ॥ ਅਰੁ ਸ਼੍ਰੀ ਰਾਮਦਾਸ ਤੇ ਕੋਈ। ਪਾਇ ਸੁਮਤਿ ਹੋਏ ਸਿਖ ਜੋਈ।ਸ਼੍ਰੀ ਅੰਮ੍ਰਿਤਸਰ ਕੀ ਸੁਨਿ ਕਾਰ।ਜਿਹ ਸੇਵੇ ਫਲ ਪਾਇ ਉਦਾਰ॥੩॥ ਸੋ ਸਭਿ ਆਵਤਿ ਘਰ ਕੋ ਤਜਾਗੇ। ਖਨਹਿੰ ਮਿੱਤਕਾ ਸੇਵਾ ਲਾਗੇ। ਕੋਤਿਕ ਕਰਹਿੰ ਪਜਾਵਨਿ[4] ਕਾਰ।ਮਾਟੀ ਚੀਕਨਿ[6] ਲੇਹਿੰ ਸੁਧਾਰ॥੪॥ ਸੰਚੇ ਮਾਂਹਿ ਈਂਟਕਾ ਢਾਰੈਂ।ਸ਼ੁਸ਼ਕ ਕਰਨਕੋਇਤ ਉਤ ਧਾਰੈਂ[7]। ਕੋਤਿਕ ਸਿਰ ਧਰਿ ਢੋਵਨ ਕਰਿ

---

[1]ਖੋਟੀ ਕਾਰ ਭਾਵ ਚੋਰੀ ਕਰਨ ਵਾਲੀ ਕਿਰਤ ਜਿਸ ਵਿਚ ਉਸ ਨੇ ਪਿਤਾ ਪਿਤਾਮਾਂ ਤੋਂ ਚੋਰੀ ਦੀ ਬਾਣ ਵੱਸੀ ਸੀ, ਛੱਡ ਦੇਹ, ਦਸਾਨਤਦਾਰੀ ਵਾਲੀ ਸੁਨਯਾਰੇ ਦੀ ਕਿਰਤ ਦੇ ਉਲਟ ਉਪਦੇਸ਼ ਨਹੀਂ ਕੀਤਾ, ਕਿਉਂਕਿ ਪਿੱਛੇ ਕਹਿ ਆਏ ਹਨ ਕਿ:—'ਸੁਨਿ ਗੁਰ ਕਹਜੋ 'ਕਿਰਤਿ ਕਰਿ ਸੋਈ। ਧਰਮ ਸਮੇਤਿ ਨਿਬਾਹਹਿ ਸੋਈ'। [2]ਭਾਵ ਇਹ ਹੈ ਕਿ ਬਹੋੜਾ ਹੁਣ ਆਤਮ ਅਰੂਢ ਹੋ ਗਿਆ ਸੀ, ਇਸ ਕਰਕੇ ਜਗਤ ਉਧਾਰ ਦਾ ਸ੍ਰੇਸ਼ਟ ਕੰਮ ਸੌਂਪਕੇ ਉਸ ਨੂੰ ਰੂਹਾਨੀ ਕਾਰੀਗਰ ਬਣਾ ਦਿੱਤਾ ਜਿਵੇਂ ਹੋਰ ਗੁਰਮੁਖ ਹੋ ਗਿਆਂ ਦੀ ਕਿਰਤ ਛੁਡਾਕੇ ਮੰਜੀਆਂ ਬਖਸ਼ੀਆਂ ਸਨ। [3]ਹੰਗੜਾ। [4]ਉਸਾਰਨਾ। [5]ਆਖਿਆਂ ਦੀ। [6]ਚੀਕਣੀ ਮਿੱਟੀ। [7]ਧਰਦੇ ਹਨ।

ਹੀਂ।ਜਹਾਂ ਪਜਾਵੇ ਤਹਿ ਲੇ ਧਰਿਹੀਂ॥੫॥ ਕੇਤਿਕ ਗਹਿ ਕਰਿ ਨਿਜ ਮਤਿ ਸੰਗ।ਚਿਨਹਿ ਸੁ ਈਂਧਨ[1] ਕਰਹਿਂ ਉਤੰਗ।ਕੇਤਿਕ ਕੂਰਾ[2] ਕਰੈਂ ਸਕੇਲਨ ।ਈਂਟ ਪਕਾਵਨ ਹਿਤ ਕਰਿ ਮੇਲਨਿ॥੬॥ਕੋ ਭੋਜਨ ਨਿਜ ਘਰ ਤੇ ਖਾਇ। ਸਭਿ ਦਿਨ ਗੁਰੁ ਕੀ ਸੇਵ ਕਮਾਇਂ। ਕੇਤਿਕ ਦਰਬ ਅਰਪ ਹੈਂ ਆਇ। ਬਿੰਦ ਮਿਹਨਤੀ ਦੇਤਿ ਲਗਾਇ ॥੭॥ ਕੇਤਿਕ ਦੇਗ ਅਹਾਰ ਕਰੈਂਤੇ । ਸਰ ਕੀ ਸੇਵਾ ਲਗੇ ਰਹੈਂਤੇ । ਕੇਤਿਕ ਅਜ਼ਮਤਿ ਕੇ ਜੁਤਿ ਭਾਰੀ। ਜਾਇਂ ਨਿਸਾ ਨਿਜ ਸਦਨ ਮਝਾਰੀ॥੮॥ਹੋਤਿ ਭੋਰ ਕੇ ਆਵਤਿ ਸੋਈ। ਸਰ ਕੀ ਸੇਵ ਲਗੇ ਸਭਿ ਕੋਈ । ਸਫਲ ਜਨਮ ਅਪਨੇ ਕੋ ਜਾਨਹਿਂ । ਸਗਰੇ ਦਿਵਸ ਟਹਿਲ ਕੋ ਠਾਨਹਿਂ ॥੯॥ਸਤਿਗੁਰ ਅਰਜਨ ਅੰਤਰਜਾਮੀ। ਜੋ ਸੇਵਹਿਂ ਸੋ ਜਾਨਹਿਂ ਸ੍ਵਾਮੀ। ਮਹਾਂ ਮਹਾਤਮ ਚਹਤਿ ਬਿਚਾਰਾ। ਜੋ ਸਿਖ ਹੋਇ ਕਾਮਨਾ ਵਾਰਾ ॥ ੧੦॥ ਇਸ ਜਗ ਕੇ ਸੁਖ ਸਭਿ ਬਿਧਿ ਦੀਨਿ।ਪੁਨ ਪ੍ਰਲੋਕ ਮਹਿਂ ਸੁਭ ਗਤਿ ਕੀਨਿ । ਇਸ ਪ੍ਰਕਾਰ ਸਰ ਕੀ ਨਿਤਿ ਕਾਰ । ਹੁਯੋ ਜਾਤਿ ਖਨਿ ਵਹਿਰ ਨਿਕਾਰ॥੧੧॥ਜੇ ਸਿਖ ਲੰਮੇ ਦੇਸ਼ ਮਝਾਰ।ਧੰਨੀ,ਘੋਪ ਕਿ ਪੋਠੋਹਾਰ।ਤਖਤ ਹਜ਼ਾਰਾ, ਛੱਛ ਹਜਾਰਾ । ਕਾਬਲ ਨਗਰਿ, ਪਿਸ਼ੌਰ, ਕੰਧਾਰਾ ॥੧੨॥ ਬਲਖ ਬੁਖਾਰਾ ਅਰੁ ਮੁਲਤਾਨ।ਇੱਤਯਾਦਿਕ ਪਸ਼ਚਮ ਦਿਸ਼ਿ ਜਾਨ। ਛਠੇ ਮਾਸਕੇ ਸੋਮਤ ਮਾਂਹੀ[3]।ਦਰਸ਼ਨ ਕਰਨ ਆਇਂ ਗੁਰ ਪਾਂਹੀ ॥੧੩॥ ਰਹੈਂ, ਕਿਤਿਕ ਦਿਨ ਸੇਵਾ ਸਰਿ ਕੀ। ਕਰਹਿਂ,ਪ੍ਰੇਮ ਧਰਿ ਸ਼ਰਧਾ ਉਰ ਕੀ।ਬਹੁਰੋ ਸਤਿਗੁਰ ਕੇ ਢਿਗ ਆਇ।ਜਾਚਹਿਂ ਬਿਦਾ ਸਦਨ ਕੋ ਜਾਇਂ॥੧੪॥ਸ਼੍ਰੀ ਅਰਜਨ ਤਿਨ ਸੋਂ ਤਬਿ ਕਹੈਂ।'ਹੇ ਸਿਖ ! ਤੁਵ ਨੰਦਨ ਕੈ ਅਹੈਂ?।ਕੈ ਭ੍ਰਾਤਾ ਮਿਲਿ ਬਨਜ ਕਰੈਤੇ?। ਕਬਿ ਕੇ ਸਿੱਖੀ ਆਪ ਧਰੈਂਤੇ?'॥੧੫॥ਹਾਥ ਜੋਰਿ ਸੋ ਬਾਕ ਭਨੈ ਹੈਂ।'ਪਿਤਾ ਪਿਤਾਮਾ ਸਿੱਖਜ ਬਨੈਹੈਂ । ਪੁੱਤ੍ਰ ਚਾਰ ਹੈਂ ਰਾਵਰਿ ਕਰੁਨਾ।ਬੈਠਿ ਦੁਕਾਨ ਬਨਜ ਕੋ ਕਰਨਾ' ॥੧੬॥ ਸੁਨਿ ਸਤਿਗੁਰ ਤਿਹ ਸੋਂ ਫੁਰਮਾਇਂ । 'ਦ੍ਵੈ ਸੁਤ ਦਿਹੁ ਹਮ ਕੋ ਇਸ ਥਾਇਂ।ਗੁਰਪੁਰਿ ਮਹਿ ਬਸ ਕਰਹਿਂ ਦੁਕਾਨ। ਲਾਭਹਿਂ ਲਾਭ ਬਨਜ ਕੋ ਠਾਨਿ[4]'॥੧੭॥ ਬਾਕ ਮਾਨ ਸੋ ਆਨਿ ਬਸਾਵੈਂ। ਜਿਸ ਕੇ ਜੁਗ ਸੁਤ ਇਕ ਤਹਿ ਆਵੈ।ਇਕ ਦਿਸ਼ਿ ਅਪਨੋ ਸਦਨ ਚਿਨਾਏ[5]। ਦਿਸਿ ਦੂਸਰਿ ਸਰ ਸੁਧਾ[6] ਬਨਾਏ ॥ ੧੮ ॥ ਦੋਨਹੁ ਬੀਚ ਬਜ਼ਾਰ ਪਵਾਯੋ ।

[1]ਚਿਣਦੇ ਹਨ ਬਾਲਣ । [2]ਕੂੜਾ । [3]ਛੀਵੇਂ ਮਹੀਨੇ ਯਾ ਸਾਲ ਵਿਚ । [4]ਵਿਉਪਾਰ ਕਰਨ । [5]ਉਸਰਵਾਕੇ । [6]ਅੰਮ੍ਰਿਤ ਸਰੋਵਰ ।

ਗਨ ਹਾਟਨ ਕੋ ਬਨੋਂਤ ਬਨਾਯੋ। ਦਿਨ ਪ੍ਰਤਿ ਗੁਰ ਕੀ ਖੁਸ਼ੀ ਬਿਲੋਕਿ। ਆਵਹਿੰ ਸਿੱਖ ਕਰਹਿੰ ਨਿਜ ਓਕ[1]॥੧੯॥ਆਪਨ[2]ਬੀਚ ਬਜਾਰ ਬਨਾਵੈਂ* ਬਸਨ ਹੇਤ ਨਿਜ ਸਦਨ ਚਿਨਾਵੈਂ। ਨਰ ਗਨ[3] ਪੁਰਿ ਮਹਿੰ ਹੋਵਨ ਲਾਗੇ। ਆਨਿ ਆਨਿ ਬਾਸਹਿੰ[4]ਬਡਿਭਾਗੇ ॥੨੦॥ ਕਰਨਿ ਲਗੇ ਬਿਵਹਾਰ ਬਡੇਰੇ। ਜਹਿੰ ਕਹਿੰ ਅਪਨੇ ਸਿੱਖ ਜੁ ਹੇਰੇ। ਤਹਿੰ ਤੇ ਆਪ ਬੁਲਾਵੈਂ ਨਾਥ। ਲਾਗਹਿੰ ਸੇਵ ਜੁ† ਸ਼ਰਧਾ ਸਾਥ॥੨੧॥ਕੇਤਿਕ ਸਿੱਖਨ ਆਪ ਤੇ ਆਏ।ਕਿਨਹੂੰ ਢਿਗ ਨਰ ਪਠੇ ਬੁਲਾਏ।ਪੂਰਨ ਹੋਤਿ ਜਾਚਨਾ ਜਨੋਂ ਜਨੋਂ। ਸੁਨਿ ਸੁਨਿ ਜਸੁ ਆਵੈਂ ਸਭਿ ਤਨੋਂ ਤਨੋਂ ॥ ੨੨ ॥ ਦੋਹਰਾ ॥ ਢਢਰੇ ਗ੍ਰਾਮ[5] ਬਿਖੈ ਬਸੈ ਬਹਿਲੋ ਸੂਸ਼ਟ ਜਾਟ।ਖੁੰਡੀ ਕਰ ਮਹਿੰ ਧਾਰਿ ਕੈ ਕਰਹਿ ਸ਼ੇਖ ਕੋ[6]ਠਾਟ॥੨੩॥ਚੌਪਈ॥ਬਹੁਤੇ ਮਾਨੁਖ ਸੰਗ ਲਗਾਇ। ਪਰਸਹਿ ਜਾਇ ਨਿਗਾਹੋ ਥਾਇੰ। ਸਰਵਰ ਕੋ ਮੁਰੀਦ ਨਿਤ ਰਹੈ।'ਸੁਲਤਾਨੀ'ਤਿਸਕੋ ਸਭਿ ਕਹੈਂ॥੨੪॥ਗੁਰੂ ਹੁਕਮਨਾਮਾ ਸੁ ਪਠਾਯੋ।ਗਯੋ ਸਿੱਖ ਨੇ ਸਕਲ ਸੁਨਾਯੋ। ਗੁਰੂ ਹੁਕਮ ਕੋ ਸੁਨਿ ਕਰਿ ਤਦਾ। ਕਹਜੋ[7]ਨ ਮੇਲਿ ਤਿਨਹੁੰ ਸੋ ਕਦਾ॥੨੫॥ ਹਮ ਕਬਿ ਮਿਲੇ,ਨਹੀਂ ਕਬਿ ਗਏ। ਲਿਖਿਨਿ ਪਢਨਿ ਕੋ[8] ਪ੍ਰਥਮੁ ਨ ਭਏ।ਤਿਨਿ ਸਮੀਪਿ ਕਿਮ ਜਾਵਨ ਬਨੈ?। ਦੇਖਹੁ ਕਰਿ ਬਿਚਾਰ ਨਿਜ ਮਨੈ॥੨੬॥ਭੇਖ ਭਿਰਾਈ[9]ਕੋ ਤਨ ਕਰੋਂ। ਖੁੰਡੀ ਖਲਰਾ[10] ਗਲ ਮਹਿੰ ਧਰੋਂ।ਇਸੀ ਦੇਸ਼ ਕੇ ਨਰ ਗਨ ਸਾਰੇ। ਮੁਝ ਸਨਮਾਨਹਿੰ ਚਲਹਿੰ ਪਿਛਾਰੇ॥੨੭॥ ਮੁੱਖ ਸਭਿਨਿ ਮਹਿੰ ਮੁਰ ਬਡਿਆਈ। ਰਹੈਂ ਸੈਂਕਰੇ ਨਰ ਚਹੁੰਘਾਈ। ਮੈਂ ਆਗੇ ਥਿਤ ਹੁਇ[10] ਸੁਲਤਾਨ। ਜਾਰਤਿ[11] ਕੋ ਕਰਿ ਵਾਇ ਮਹਾਂਨ ॥੨੮॥ ਇਸ ਪ੍ਰਕਾਰ ਮੇਰੀ ਅਥਿ ਬਾਤ। ਤਿਹ ਤਜਿ ਚਲਨਿ ਬਨੈ ਕਿਸ ਭਾਂਤ।ਬਿਨਾਂ ਲਾਭ ਦੇਖੇ ਕਿਸ ਥਾਨ। ਮੂਰਖ ਭੀ ਨ ਪ੍ਰਵਿਰਤਹਿ ਜਾਨ'॥੨੯॥ਇਮੁ ਸੁਨਿਕੈ ਸਿਖ ਚਲਨੋ ਸੁ ਗਯੋ। ਗੁਰੁ ਸੋਂ ਸਰਬ ਜਨਾਵਤਿ ਭਯੋ। 'ਸਤਿਗੁਰ ਘਰ ਕੋ ਨਾਂਹਿਨ ਮੇਲੀ[12]। ਭੇਦ ਨ ਜਾਨਹਿ, ਆਇਸੁ ਪੇਲੀ'॥੩੦॥ਸੁਨਿ ਸਿਖ ਤੇ ਸਗਰੀ ਤਿਸਿ ਬਾਤਿ। ਸ਼੍ਰੀ ਅਰਜਨ ਬੋਲੇ ਮੁਸਕਾਤਿ। 'ਬਹੁਰ ਜਾਇ ਕਹੁ ਹੁਕਮ ਹਮਾਰਾ। ਸੁਧਿ ਨ ਰਹੀ ਤੁੰਵ ਰਿਦੇ ਮਝਾਰਾ ॥੩੧॥ ਯਾਂਤੇ ਜਾਤ[13] ਤੁਰਕ ਕੀ ਗੋਰ[14]। ਮਾਨਹਿ ਬਿਨ ਬੁਧਿ ਤੇ

[1]ਘਰ ਪਾਉਂਦੇ ਹਨ।[2]ਹੱਟੀਆਂ।[3]ਬਹੁਤ ਲੋਕੀ।[4]ਵਸਣ ਲਗ।[5]ਮਾਲਵੇ ਵਿਚ ਹੈ,ਫਫੜੇ ਭਾਈ ਕੇ।
[6]ਭਾਵ ਸਰਵਰ ਦਾ[7]ਕੋਈ ਕਦੇ।[8]ਢੋਲ ਵਜਾਉਣ ਵਾਲੇ ਦਾ ਨਗਾਹੇ ਦਾ ਚੇਲਾ।[9]ਖੱਲ ਦੀ ਝੋਲੀ।
[10]ਅਰੋ ਹੋਕੇ (ਮੁਖੀ ਹੋਕੇ)। [11]ਜ਼ਜਾਰਤ, ਯਾਤ੍ਰਾ। [12]ਸਤਿਗੁਰਾਂ ਦੇ ਘਰ ਦਾ ਮਿਲਣ ਵਾਲਾ ਨਹੀਂ। [13]ਜਾਂਦਾ ਹੈਂ। [14]ਕਬਰ ਤੇ। *ਪਾ:-ਚਿਨਾਵੈਂ। †ਪਾ:-ਸੇਵ।

ਕਰ ਜੋਰ।ਭੇਡ ਚਾਲ ਨਰ ਮੰਦਨ ਕੋਰੀ। ਹੋਤਿ ਪ੍ਰਵਿਰਤਿ ਅਪਰ ਕੋ ਹੇਰੀ[1] ॥ ੩੨॥ ਬੁਰੀ ਭਲੀ ਨਹਿੰ ਕਰਤਿ ਬਿਚਾਰਿ।ਮਾਨਹਿ ਤੁਰਕ ਜਨਮ ਕੋ ਹਾਰਿ। ਦੁਹਿ ਲੋਕਨ ਮਹਿੰ ਨਹਿਨ ਸਹਾਈ।ਪੂਜਹਿੰ ਗੋਰ, ਨਰਕ ਪੁਨ ਪਾਈ॥੩੩॥ ਤੂੰ ਗੁਰੁ ਘਰ ਕੋ ਦਾਸ ਸਦੀਵ। ਸੇਵਾ ਕਰਤਿ ਮਹਾਂ ਮਨ ਨੀਵਾ। ਜਹਿੰ ਜਹਿੰ ਭਾ ਅਵਤਾਰ ਹਮਾਰਾ।ਤਹਾਂ ਤਹਾਂ ਤੈਂ ਸਾਥ ਸੰਭਾਰਾ॥੩੪॥ਜਨਮ ਮਰਨ ਕੋ ਕਸ਼ਟ ਮਿਟਾਇ[2]। ਸਮਾਂ ਭਯੋ ਪ੍ਰਾਪਤਿ ਅਬਿ ਆਇ। ਅਨਿਕ ਜਨਮ ਮਹਿੰ ਘਾਲੀ ਘਾਲ। ਤਿਸ ਕੋ ਫਲਿ ਅਬਿ ਮਿਲਹਿ ਬਿਸਾਲ ॥੩੫॥ ਜਿਸਿ ਅੰਮ੍ਰਿਤ ਕੋ ਜਾਚਤਿ ਜਬੈ।ਸਮਾਂ ਜਾਨ ਪ੍ਰਾਪਤਿ ਸੋਅਬੈ'।ਇਮਿ ਸੁਨਿਕੈਸਿਖ ਪੁਨਹ ਸਿਧਾਯੋ*।ਸ਼੍ਰੀਗੁਰ ਕੋ ਫੁਰਮਾਨ ਬਤਾਯੋ ॥੩੬॥ 'ਅਨਿਕ ਜਨਮ ਕੋ ਮੈਲੀ ਅਹੈ।ਮੁਕਤਿ ਹੋਨ ਕੋ ਜਾਚਤਿ ਰਹੈ। ਸੋ ਅਬਿ ਸਮਾਂ ਪਹੁੰਚਜੋ ਆਇ। ਗੁਰਢਿਗ ਚਲਹੁ ਲੇਹੁ ਸੋ ਪਾਇ'॥੩੭॥ਸੁਨਿ ਬਹਿਲੋ ਚੱਕ੍ਰਿਤ ਹੁਇ ਰਹਜੋ। ਕਿਤੀ ਬਾਰ ਸੋਚਤਿ ਪੁਨ ਕਹਜੋ। 'ਮੈਂ ਅੱਗ੍ਯਾਨੀ ਜਾਨਤਿ ਨਾਂਹੀ। ਹੁਤੋ ਜਨਮ ਕਿਤਿ ਜਾਚਤਿ ਆਹੀ[3]?॥੩੮॥ ਸਤਿਗੁਰੁ ਪਤਾ ਕੋਇ ਦਿਖਰਾਵੈਂ। ਨਿਜ ਸ਼ਕਤੀ ਕਰਿ ਮੋਹਿ ਬੁਲਾਵੈਂ'। ਇਮਿ ਕਹਿ ਸਿਖ ਕੀ ਸੇਵਾ ਠਾਨੀ। ਨਿਮਜੋ ਗੁਰੁ ਦਿਸ਼ ਮਨ ਕ੍ਰਮ ਬਾਨੀ॥ ੩੯ ॥ਭੋਰਿ ਭਯੋ ਸਿੱਖ ਕਰਜੋ ਬਿਸਰ-ਜਨ। ਹਾਥ ਬੰਦਿ ਕੈ ਬਹੁ ਬਿਨਤੀ ਭਨਿ[4]। 'ਸਤਿਗੁਰ ਪਤਾ ਦੇਹਿੰ ਜਥਿ ਮੋਹੀ। ਤਬਿ ਆਵਨ ਨਿਸ਼ਚੈ ਤਿਤ ਹੋਹੀ' ॥ ੪੦ ॥ ਯੌਂ ਸੁਨਿ ਗਯੋ ਸਿੱਖਨ ਗੁਰ ਪਾਸਿ। ਸਰਬ ਭਾਂਤਿ ਕੀਨਸਿ ਅਰਦਾਸਿ। 'ਪਤਾ ਚਹਤਿ ਕਹਿ–ਮੈਂ ਅੱਗ੍ਯਾਨੀ–। ਭਾ ਅਧੀਨ ਕਹਿ ਬਿਨਤੀ ਬਾਨੀ'॥੪੧॥

ਇਤਿ ਸ਼੍ਰੀ ਕੂਲ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਭਾਈ ਬਹਿਲੋ' ਪ੍ਰਸੰਗ ਬਰਨਨੇ ਨਾਮੇ ਖਸ਼ਟ ਚੱਤ੍ਵਾਰਿੰਸਤੀ ਅੰਸੂ ॥ ੪੬ ॥

੪੭ [ਭਾਈ ਬਹਿਲੋ–ਜਾਰੀ]।

ਦੋਹਰਾ ॥ ਤਿਸਕੋ ਪੂਰਬ ਜਨਮ ਕੋ ਪਤਾ ਲਿਖਜੋ ਗੁਰ ਰਾਇ।ਕਾਗਦ ਕਰਿ ਕੈ ਖਾਮ ਕੋ[5] ਦੀਜਹੁ ਸਿੱਖਨ ਪਠਾਇ॥੧॥ਚੌਪਈ॥ਬਹਿਲੋ ਨਿਕਟਿ ਸਿੱਖਨ ਪੁਨ ਆਯੋ। ਗੁਰੁ ਹੁਕਮਨਾਮੋ ਦਿਖਰਾਯੋ। ਲੇਕਰਿ ਸਿਖ ਤੋ ਸਿਰ ਪਰ ਰਖਜੋ।ਖੋਲਜੋ ਕਾਗਦ ਪਠਿ ਸਭਿ ਲਖਜੋ॥੨॥ਪ੍ਰਥਮ ਜਨਮ ਕੇ ਇਕ ਦੁਇ

---

[1]ਦੂਜੇ ਨੂੰ ਦੇਖਕੇ ਲਗ ਪੋਣਾ ਜਿਵੇਂ ਭੇਡ ਨੂੰ ਵੇਖ ਕੇ ਭੇਡ ਮਗਰ ਟੁਰਦੀ ਹੈ। [2]ਮਿਟਾਣ ਦਾ। [3]ਕਿੰਨੇ ਜਨਮ ਹੋਏ ਹਨ ਮੇਰੇ ? ਤੇ ਕੀ ਮੰਗਦਾ ਰਿਹਾ ਹਾਂ ? [4]ਕਹਿਕੇ। [5]ਬੰਦ ਕਰਕੇ।

*ਪਾ:–ਸ੍ਰ ਧਾਯੋ।

ਪਤੇ। ਪਠਿ ਕਰਿ ਅਚਰਜ ਚਿਤ ਮਹਿ ਅਤੇ। ਕਰਿ ਬਿਚਾਰ ਉਰ ਇਮ ਠਹਿਰਾਈ।–ਜਾਨੋਂ ਬਨਹਿੰ[1] ਗੁਰੂ ਸ਼ਰਣਾਈ॥੩॥ਜੇ ਅਬਿ ਭਾਗ ਜਗੋ ਕੁਛ ਮੋਰੇ। ਮਿਟਹਿ ਜਗਤ ਬੰਧਨ ਦੁਖ ਘੋਰੇ। ਜਿਸ ਹਿਤ ਮੁਨਿ ਜਨ ਕਰਹਿੰ ਉਪਾਇਰਾਜ ਬਿਭੂਤਿ ਤਜਹਿੰ ਸਮੁਦਾਇ॥੪॥ਅਨਿਕ ਭਾਂਤਿ ਕੇਤਪ ਕਹੁ ਤਾਪਤਿ।ਕਰਹਿੰ ਜੋਗ ਜਿਸਹਿਤਦੁਹ ਪ੍ਰਾਪਤਿ[2]*। ਸੁਤਿ ਬਨਿਤਾ ਕੋ ਤਜਾ-ਗਹਿੰ ਮੋਹ। ਬਿਚਰਹਿੰ ਸਦਾ ਇਕਾਕੀ ਹੋਹਿ ॥੫॥ ਨਿਤਾਪ੍ਰੱਤਿ ਮੈਂ ਪੂਜਕ ਸਰਵਰ[3]।ਅਨੁਸਾਰੀ ਮੇਰੇ ਹੈਂ ਬਹੁ ਨਰ। ਅਬਿ ਮੈਂ ਗਮਨੋਂ ਸਤਿਗੁਰੁ ਪਾਸਿ। ਪਰੋਂ ਸ਼ਰਨਿ ਕਰਿਕੈ ਅਰਦਾਸ ॥੬॥ ਤਹਿੰ ਗਮਨੇ ਮਮ ਸ਼੍ਰੇਯ ਜੁ ਅਹੈ। ਤੌ ਸਰਵਰ ਮੁਝ ਕਛੁ ਨਹਿੰ ਕਹੈ। ਪੂਰਬ ਕਰਮਨਿ ਕੋ ਸ਼ਭ ਫਲੈ।ਅਸ ਗਜ-ਨਦ[4] ਸਤਿਗੁਰੁ ਜੇ ਮਿਲੈ ॥੭॥ ਤਹਾਂ ਗਏ ਜੇ ਨਹਿੰ ਕੱਲਯਾਨ।ਤੌ ਮੁਝ ਕੋ ਨਿਜ ਸੇਵਕ ਜਾਨਿ।ਗਮਨਤਿ ਕਰੈਂ ਬਿਘਨ ਸਮੁਦਾਇ[5]। ਕੈ ਸੁਪਨੇ ਮਹਿੰ ਕਛੁ ਜਨਾਇ–॥੮॥ ਕਹਯੋ ਬਹੁਤ ਗੁਰ ਸਿਖ ਨੇ ਤਾਂਹਿ। 'ਨਿਸ਼ਚੈ ਤੁਰਕ ਕਹਾਂ ਤਜਿ ਨਾਂਹਿ[6]'? 'ਚਿਰੇਕਾਲ ਕੋ ਸੇਵਕ ਤਾਂ ਕੋ। ਜਾਨੋ† ਪੂਰਬ ਸਮ ਹਿਤ ਤਾਂ ਕੋ'॥੯॥ਇਮਿ ਮਨ ਠਾਨਿ ਚਲਯੋ ਘਰ ਤਯਾਗਿ। ਜਿਸ ਕੇ ਭਾਲ ਸਗੋ ਬਡਿ ਭਾਗਿ। ਬਾਮ ਦਾਹਿਨੇ ਸਨਮੁਖ ਸਾਰੇ। ਸੁੰਦਰ ਭਏ ਸ਼ਗੁਨ ਸੁਖ ਵਾਰੇ‡॥੧੦॥ਸ਼੍ਰੀ ਪਰਮੇਸ਼ਰ ਸਭਿ ਜਗ ਦਾਨੀ[7]।ਅਪਨੇ ਪਰ ਕਰੁਨਾ ਤਿਸ ਜਾਨੀ। ਤਊ ਭਿਰਾਈ ਭੇਸ ਧਰਯੋ ਹੈ। ਉਰ ਬਿਚਾਰ ਇਮਿ ਪ੍ਰਨਹਿੰ[8] ਕਰਯੋ ਹੈ ॥ ੧੧ ॥–ਸਤੱਦ੍ਰਵ ਸਲਿਤਾ[9]ਲਗ ਅਸ ਭੇਸ। ਨਿਜ ਸਰੀਰ ਮਹਿੰ ਧਰੋਂ ਅਸ਼ੇਸ਼। ਤਹਿੰ ਲੌ ਸਰਵਰ ਮੋਹਿ ਹਟਾਇ। ਤੌ ਹਟਿ ਆਉਂ ਨ ਗੁਰੁ ਢਿਗ ਜਾਇ॥੧੨॥ਰਹੌਂ ਅਬਿਘਨ ਅਸੁਪਨ[10]ਜਿ ਚਲਤਾ।ਤੌ ਨਿਜ ਭੇਸਅਰਪਹੌਂ ਸਲਿਤਾ[11]–।ਇਮਿ ਮਨ ਧਾਰਿ ਚਲਯੋ ਮਗ ਮਾਂਹਿ। ਉਰ ਦੁਚਿਤਾ ਮਨ ਕੋ ਥਿਤਿ[12] ਨਾਂਹਿ ॥੧੩॥ ਸਨੈ ਸਨੈ ਸਤੱਦ੍ਰਵ ਤਟ ਆਯੋ। ਕਰਿ ਇਸ਼ਨਾਨ ਅਸਨ ਕੁਛ ਖਾਯੋ। ਤਰੀ ਤੀਰ ਥਿਤਿ ਪਿਖਿਕਰਿ ਤਯਾਰ[13]।ਚਢਿ ਬੈਠਯੋ

---

[1]ਜਾਕਾ ਬਣਦਾ ਹੈ। [2]ਕਠਨਤਾ ਨਾਲ ਲੱਭਣ ਵਾਲਾ ਹੈ । [3]ਸਖੀ ਸਰਵਰ ਦਾ। [4]ਗਜਾਨ ਦਾਤਾ। [5]ਭਾਵ ਸਰਵਰ ਸਾਰੇ ਵਿਘਨ ਪਾਵੇ। [6]ਤੁਰਕਾਂ ਤੇ ਨਿਸ਼ਚਾ ਕਿਉਂ ਨਹੀਂ ਛੱਡਦਾ। [7]ਜਗਤ ਦਾਤੇ ਦੀ। [8]ਪ੍ਰਣ। [9]ਦਰਯਾ ਸਤਲੁਜ। [10]ਬਿਨਾਂ ਵਿਘਨ ਬਿਨਾਂ ਕਿਸੇ ਸੁਪਨੇ ਦੇ। [11]ਨਦੀ ਨੂੰ। [12]ਟਿਕਾਉ। [13]ਤਯਾਰ ਬੇੜੀ ਕੰਢੇ ਖੜੀ ਦੇਖਕੇ। *ਪਾਃ–ਸੁਖ ਪ੍ਰਾਪਤਿ ਦੁਖ ਪ੍ਰਾਪਤਿ। †ਪਾਃ–ਜਾਨੇ। ‡ਪਾਃ–ਗੁਨਵਾਰੇ।

ਉਲੰਘਨ ਹਿਤਪਾਰ॥੧੪॥ਜਬਿਪ੍ਰਵਾਹਮੈਂਨੌਕਾਆਈ।ਖੁੰਡੀਖਲਰਾ[1]ਦੀਨਿ ਬਹਾਈ। ਸੰਸੈ ਛੋਰਿ ਏਕ ਦਿਸ਼ ਹੋਵਾ।ਕੂਰ ਤੁਰਕ ਕੋ ਮਾਨਨਿ ਜੋਵਾ[2]॥੧੫॥ ਬਡੋ ਪ੍ਰਵਾਹ ਬੀਚ ਸੋ ਗੇਰਾ। ਦੈ ਕਰ ਬੰਦਿ ਨਿਮਜੋ ਤਿਸਿ ਬੇਰਾ।ਚਿਤ ਮਹਿ ਨਿਸ਼ਚੈ ਕਰਿ ਧਰਿ ਆਸਾਇਕ ਮਨ ਹੁਇ ਗਮਨਜੋ ਗੁਰੁ ਪਾਸ॥੧੬॥ ਕ੍ਰਮ ਕ੍ਰਮ ਪੰਥ ਉਲੰਘਜੋ ਸਾਰਾ।ਆਇ ਪਹੁਚਜੋ ਗੁਰ ਦਰਬਾਰਾ। ਬੈਠੇ ਜਹ ਠਾਂ ਪੁਰਖ ਕ੍ਰਿਪਾਲ।ਕਰਹਿ ਖਨਾਵਨਿ ਅੰਮ੍ਰਿਤ ਤਾਲ॥੧੭॥ਦੋਨਹੁੰ ਹਾਥ ਜੋਰਿ ਹੁਇ ਦੀਨ। ਪਰਮ ਪ੍ਰੇਮ ਤੇ ਬੰਦਨ ਕੀਨਿ । 'ਨਿਜ ਸੇਵਕ ਲਖਿ, ਲੀਨਿ ਬੁਲਾਈ। ਮੈਂ ਅੱਗ੍ਯਾਨੀ ਲਖੌਂ ਨ ਕਾਈ ॥੧੮॥ ਬਿਰਦ ਗਰੀਬ ਨਿਵਾਜ ਤੁਮਾਰੋ।ਸ਼ਰਣਾਗਤਿਕੋ ਨਿਤ ਰਖਵਾਰੋ।ਰਾਵਰਿ ਕੋਰਿ ਆਸਰੋ ਆਏ। ਕੋਟ ਜਨਮੁ ਨਿਤ ਸੰਕਟਪਾਏ॥੧੯॥ਲਾਜ ਨਾਮ ਅਪਨੋਕੀਰਾਖਹੁ। ਲਖਿ ਸੇਵਕ ਮੁਝ ਸੇਵਾ ਭਾਖਹੁ।ਮਹਿਮਾ ਹਮ ਨਹਿੰ ਲਖਹਿੰ ਤੁਮਾਰੀ।ਰਾਵਰਿ ਰੂਪ ਨਰਨਿ ਉਪਕਾਰੀ' ॥ ੨੦ ॥ ਬਿਨੈ ਸੁਨਤਿ ਸ਼੍ਰੀ ਅਰਜਨ ਗੁਰੂ । 'ਹੁਇ ਸ਼ਰਧਾ ਤੇ ਕਾਰਜ ਪੁਰੁ।ਦੇਵੀ ਦੇਵਨਿ ਤੇ ਫਲਪਾਵਨਿ।ਬ੍ਰਹਮਾ ਬਿਸ਼ਨੁ ਮਹੇਸ਼ੁਰ ਧਯਾਵਨਿ ॥੨੧॥ਸ਼ਰਧਾ ਧਰਿ ਸਭਿ ਤੇ ਫਲ ਪਾਇ। ਬਿਨ ਸ਼ਰਧਾ ਕੁਛ ਹਾਥ ਨ ਆਇ। ਸ਼ਰਧਾ ਮੂਲ,ਭਗਤਿ ਤੁਚ[3]ਸਾਰੋ।ਗ੍ਯਾਨ ਤਰੋਵਰ ਓਦੈ ਉਦਾਰੋ ॥੨੨॥ ਫਲ ਕੈਵਲ ਕੋ ਪ੍ਰਾਪਤਿ ਹੋਇ। ਜਿਸ ਤੇ ਸੰਕਟ ਹੋਇ ਨ ਕੋਇ। ਸ਼ਰਧਾ ਬਿਨ ਸਭਿ ਨਿਸ਼ਫਲ ਕਰਮ।ਸੁਧਰਹਿ ਰਿਦਾ ਨ ਪ੍ਰਾਪਤਿ ਧਰਮੁ॥ ੨੩ ॥ ਸ਼ਰਧਾ ਸਭਿ ਤੇ ਪੁਰਬ ਚਹੀਅਹਿ । ਜਿਸ ਤੇ ਮਨ ਬਾਂਛਤਿ ਫਲ ਲਹੀਅਹਿ' । ਇਮ ਕਹਿ ਸਤਿਗੁਰ ਕੀਨ ਦਿਹਾਰੀ[4]। 'ਲਿਹੁ ਗੁਰੁ ਘਰ ਤੇ ਕਰਹੁ ਅਹਾਰੀ ॥੨੪॥ ਅਬਿ ਤੀਰਥ ਕੀ ਕਾਰ ਕਰੀਜੈ । ਸਭਿ ਸੰਗਤਿਕੋ ਸੰਗ ਮਿਲੀਜੈ।ਜਹਾਂ ਈਂਟ ਕੋ ਲਗੋ ਪਜਾਵੋ। ਬਹੁ ਈਂਧਨ ਕੋ ਸੰਗ ਪਕਾਵੋ ॥੨੫॥ਤਹਾਂ ਸਿੱਖ ਸੇਵਾ ਬਹੁ ਕਰਿਹੀ।ਕਰਦਮ ਤੇ ਈਂਟਨ ਕੋ ਘਰਿਹੀ[5] । ਸ਼ੁਸ਼ਕ ਹੋਇ ਤਬਿ ਲੇਹਿੰ ਉਠਾਇ। ਆਵੇ ਬਿਖੈ ਧਰਹਿੰ ਸਮੁਦਾਇ ॥ ੨੬॥ ਜਿਮ ਨੀਕੇ ਪਾਕਹਿੰ ਗਨ ਆਵੇ[6]। ਤਿਮ ਈਂਧਨ ਬਿਧਿ ਸੋਂ ਦਿਹੁ ਪਾਵੇ। ਤਹਿੰ ਥਿਤਿ ਰਹੋ ਸਭਿਨਿ ਸੋਂ ਕਹੋ।–ਇਹੁ ਤੀਰਥ ਕੀ ਸੇਵਾ ਲਹੋ–'॥੨੭॥ ਇਮ ਸੁਨਿਕੈ ਬਹਿਲੋ ਹਰਖਾਯੋ।ਕਰਿ ਬੰਦਨ ਸਿੱਖਨ ਮਹਿ ਆਯੋ।ਕਰਿਬੇ ਲਗਜੋ ਟਹਿਲ ਤਿਨਿ ਸੰਗਿ।ਸਕਲ ਦਿਵਸ ਜੇਤੋ ਬਲ ਅੰਗ[7]॥੨੮॥ਨਿਸਾ

[1]ਖੱਲ ਜੋ ਸੁਲਤਾਨੀ ਡਿਰਾਈ ਪਹਿਨਦੇ ਹਨ । [2]ਤੁਰਕ ਦਾ ਮੰਨਣਾ ਕੂੜਾ ਵੇਖਜਾ । [3]ਛਿੱਲ । [4]ਅਜ਼ੂਰੀ ਲਾ ਦਿੱਤੀ । [5]ਘੜਦੇ ਹਨ । [6]ਸਾਰੇ ਆਵੇ । [7]ਅੰਗਾਂ ਵਿਚ ।

ਭਏ ਜਥਿ ਫਿਰਹਿ ਅੰਧੇਰੇ। ਜਾਚ ਲੇਤਿ ਸਿੱਖਨ ਕੇ ਡੇਰੇ। ਅਲਪ ਅਹਾਰ ਤਥਹਿ ਕਰਿ ਰਹੈ।ਗੁਰੁਪਗ ਪ੍ਰੇਮ ਰੈਨ ਦਿਨ ਲਹੈ॥੨੯॥ਦਿਵਸ ਬਿਖੈ ਨਿਤ ਸੇਵ ਕਮਾਵੈ।ਸਿਮਰਨ ਕਰਤੇ ਨਿਸਾ ਬਿਤਾਵੈ।ਬੂਝੈ[1] ਲੋਕ 'ਈਟਕਾ ਆਵੈ। ਕਿਸਤੇ ਇਹ ਨੀਕੇ ਪਕ ਜਾਵੈਂ?'॥੩੦॥ਤਥਹਿ ਕਿਸੂ ਨੇ ਕਹਯੋ ਸੁਨਾਇ। ਬਿਸ਼ਟਾ ਜੇਕਰਿ ਇਨਮਹਿੰ ਪਾਇ।ਤੌਆਛੀ ਪਾਕਹਿੰ ਹੁਇਂ ਲਾਲ। ਘਸੈਂ ਨ ਫੁਟਹਿੰ ਸੋ ਤਤਕਾਲ'॥੩੧॥ਇਮ ਸੁਨਿ ਪੂਰੇ ਸੁਪਚ[2] ਬਤੇਰੇ।ਭਰੈ ਸੂਪ[3]ਲਦ ਰਾਸ਼ਭ ਪੂਰੇ[*]।ਈਂਟਨ ਕੇ ਚਹੁੰਫੇਰੇ ਪਾਇ।ਅਪਰ ਬਹੁਰ ਕੁਰਾ ਲੈਆਇ। ੩੨॥ ਬਿਧਿ ਸੋਂ ਕਰਹਿ ਪ੍ਰੇਮ ਉਪਜਾਵੈ। ਗਨ ਈਂਟਨ ਕੇ ਲਾਇ ਪਜਾਵੈ। ਪਾਕੀ ਬਹੁ ਸੁੰਦਰ ਭਈ ਲਾਲ।ਬਹਿਲੋ ਹਰਖਜੋਰਿ ਦੇਬਿਸਾਲ॥੩੩॥ਸ਼੍ਰੀਅਰਜਨ ਲਖਿ ਅੰਤਰਜਾਮੀ।ਸੇਵਾ ਸਿੱਖਨ ਕੀ ਪਿਖਿ ਸ੍ਵਾਮੀ।ਕੁਛਕ ਈਂਟਕਾ ਨਿਕਟਿ ਮੰਗਾਈ।ਕੀਨ ਬਿਲੋਕਨ ਨੀਠ† ਬਨਾਈ ॥੩੪॥ ਪਰਮ ਪ੍ਰਸੀਦੇ ਬਾਕ ਸੁਨਾਯੋ। 'ਇਹੁ ਆਵਾ ਅਬਿ ਭਲੋ ਪਕਾਯੋ'।ਅਤਿ ਸੇਵਾ ਬਹਿਲੇ ਕੀ ਦੇਖਿ। ਕ੍ਰਿਪਾ ਦ੍ਰਿਸ਼ਟਿ ਗੁਰੁ ਕਰਤਿ ਵਿਸ਼ੇਖ॥੩੫॥ਅੰਤਹਕਰਣ ਭਯੋ ਨਿਰਮਲੀਆ। ਬਿਸ਼ੈ ਬਾਸ਼ਨਾਦਿਕ ਸਭਿ ਦਲੀਆ[4]। ਇਮਿ ਸੇਵਾ ਮਹਿੰ ਲਗਯੋ ਘਨੇਰਾਕਰਹਿ ਪਜਾਵਨ ਕਾਜ ਬਡੇਰਾ ॥੩੬॥ ਇਕ ਦਿਨ ਸ਼੍ਰੀ ਅਰਜਨ ਗੁਰੁਬੈਸੋ।ਕਹਯੋ ਲਾਂਗਰੀ ਆਇ ਸੁ ਐਸੇ।'ਚੂਨ[6] ਆਜ ਨਹਿੰ ਭਯੋ ਤਯਾਰੀ ।ਅਟਕੀ ਦੇਗ ਸੁ ਭਈ ਲਚਾਰੀ'॥੩੭॥ਸ਼੍ਰੀ ਗੁਰੁ ਸਿੱਖਨ ਸਾਥ ਅਲਾਇ। 'ਆਜ ਦੇਗ ਕੋ[7] ਔਰਚਲਾਇ'।ਸੁਨਿ ਬਹਿਲੋ ਹੁਇ ਖਰੇ ਉਚਾਰੀ।'ਰਾਵਰ ਕਰੀ ਜੁ ਮੋਹਿ ਦਿਹਾਰੀ[8] ॥ ੩੮ ॥ ਸਰਬ ਇਕੱਤ੍ਰ ਅਹੈ ਸੋ ਧਰੀ। ਮੈਂ ਨਿਜ ਗੁਜਰ ਅਪਰ ਬਿਧਿ ਕਰੀ। ਸੋ ਸਭਿ ਰਸਤ ਦੇਗ ਦਿਹੁ ਪਾਇ। ਸ਼੍ਰੀ ਪ੍ਰਭੁ ਦਾਨ ਤਿਹਾਰੋ ਖਾਇ'॥੩੯॥ਸ਼੍ਰੀਅਰਜਨ ਸੁਨਿ ਬੋਲੇ'ਸਿੱਖਨ।ਅਬਿ ਨ ਫਿਰੋ ਘਰ ਘਰ ਹਿਤ ਭਿੱਖਨ।ਮਾਂਗ ਮਾਂਗ ਟੁਕਰੇ ਬਹੁ ਥਾਂਵਨ। ਸੋ ਸਭਿ ਹਮ ਕੋ ਕਰੋ ਖੁਵਾਵਨ ॥ ੪੦ ॥ ਅਬਿ ਲੰਗਰ ਤੇ ਕਰਹੁ ਅਹਾਰਾ । ਨਹਿੰ ਜਾਚਹੁ ਤੁਹਿ ਭਾਉ ਉਦਾਰਾ । ਹਮਰੀ ਕਰਿ ਪ੍ਰਸੰਨਤਾ ਐਸੇ। ਜਾਚੇ ਟੁਕਰੇ ਦੇਹੁ ਨ ਕੈਸੇ॥੪੧॥–ਵਾਹਿਗੁਰੁ–ਕਹਿ ਅਰਪਤਿ ਹਮੈਂ।ਟੁਕਰੇ ਦੇਤਿ ਜੁ ਖੈਬੇ ਸਮੈ।

---

[1]ਪੁੱਛਦਾ ਹੈ। [2]ਚੂੜ੍ਹੇ। [3]ਛੱਜ। [4]ਧੋਤੇ ਹੱਕੇ। [5]ਵਿਸ਼ੈ ਬਾਸਨਾ ਆਦਿਕ ਸਭ ਨਾਸ਼ ਹੋ ਗਈਆਂ। [6]ਆਟਾ। [7]ਕੋਈ ਹੋਰ। [8]ਦਿਹਾੜੀਆਂ (ਦੀ ਮਜੂਰੀ)। *ਪਾ:–ਇਮਿ ਸੁਨ ਲਈ ਫਾਹੁਰੀ ਹਾਥ। ਭਰਹਿ ਸੂਪ ਕੋ ਤਿਸਿ ਕੇ ਸਾਥ। †ਪਾ:–ਨੀਕ।

ਹਮ ਕੋ ਪ੍ਰਾਪਤ ਹੋਵਤਿ ਆਇ*।ਲੇ ਗੁਰ ਨਾਮ ਅਪਰ ਦੇ ਖ੍ਵਾਇ[1] ॥੪੨॥ ਆਧੋ ਭੋਜਨ ਆਪ ਅਚੈ ਹੈਂ। ਅਰਧ ਗੁਰੂ ਹਿਤ ਢੂੰ ਅਰਪੈ ਹੈਂ।ਤਜਹੁ ਸੁ ਅਚਵਹੁ ਦੇਜ਼ ਅਹਾਰ।ਕਰਹੁ ਪ੍ਰੇਮ ਸੋਂ ਤੀਰਥ ਕਾਰ[2]॥੪੩॥ਸੁਨਿ ਬਹਿਲੋ ਮਾਨੀ ਗੁਰਬਾਨੀ। ਕਰਨ ਲਗੇ ਤਿਮ ਜਥਾ ਬਖਾਨੀ। ਬਹੁ ਨਰ ਖਨਹਿ ਉਠਾਵਹਿ ਭਾਰ। ਕਰਹਿ ਬ੍ਰਿੰਦ ਮ੍ਰਿਤਕਾ ਕੀ ਕਾਰ ॥੪੪॥ ਬਹਿਲੋ ਧਰਹਿ ਟੋਕਰਾ ਆਗੈ। ਖਨਹਿ ਸਿੱਖ ਇਕ ਭਰਿਬੇ ਲਾਗੈ।ਬਹੁਤ ਮ੍ਰਿੱਤਕਾ ਪਾਵਹਿ ਤਾਂਹਿ। ਇਹੁ ਤਿਨ ਕੋ ਕਿਮ ਬਰਜਤਿ ਨਾਂਹਿ ॥੪੫॥ ਭਰਹਿ ਜੁ ਮ੍ਰਿਤਕਾ, ਤਿਨਹੁੰ ਅਗਾਰੀ।ਧਰਹਿ ਟੋਕਰਾ, ਕਰਹਿ ਸੁ ਭਾਰੀ। ਆਪ ਗੁਰੂ ਦਿਸ਼ ਟਕ ਚਖ ਲਾਵੈ[3]। ਇਤ ਉਤ ਦ੍ਰਿਸ਼ਟਿ ਨ ਕਬਹੂੰ ਚਲਾਵੈ ॥੪੬॥ ਸਤਿਗੁਰ ਮੁਖ ਕੋ ਦੇਖਤਿ ਰਹੈ।'ਚੁਕਹੁ ਸੀਸ ਪਰ'ਜਬਿ ਨਰਕਹੈਂ।ਦੁਇ ਤ੍ਰੈ ਨਰ ਉਠਵਾਵਨ ਕਰੈਂ। ਗਿਨਹਿ ਨ ਕਛੂ ਸੁ ਸਿਰ ਪਰ ਧਰੈ ॥੪੭॥ ਵਹਿਰ ਗੋਰ ਪੁਨ ਆਵਹਿ ਦੌਰ।ਗੁਰੂ ਮੁਖ[4]ਪਿਖਹਿ ਥਿਰੈ ਤਿਸ ਠੌਰ। ਹਸਨ ਹੇਤੁ ਨਰ ਭਰੈਂ ਬਿਸਾਲ।ਕੇਤਿਕ ਮਣ ਮ੍ਰਿਤਕਾ ਕੇ ਨਾਲ ॥੪੮॥ ਸਭਿ ਮਿਲਿ ਕਰਹਿ ਹਾਸ ਤਿਸ ਕੇਰੇ। ਕੁਛ ਨਹਿ ਗਨਹਿ ਗੁਰੂ ਦਿਸ਼ ਹੇਰੇ। ਭਾਰ ਉਠਾਵਹਿ ਜੋਤਿਕ ਪਾਵਹਿ। ਵਹਿਰ ਗੋਰਿ ਦੌਰਤਿ ਪੁਨ ਆਵਹਿ ॥੪੯॥ ਮੁਖ ਤੇ ਮੌਨ, ਕਹਹਿ ਨਹਿ ਕਾਹੂ। ਪਿਖਹਿ ਪ੍ਰੇਮ ਰਾਤਾ ਰੰਗ ਮਾਂਹੂ[5]।ਜਬਿ ਲਗ ਗੁਰ ਬੈਠਹਿ ਖਨਵਾਵਹਿ।ਤਬਿ ਲਗ ਤਿਹਠਾਂ ਕਾਰ ਕਮਾਵਹਿ॥੫੦॥ਜਬਿ ਸ਼੍ਰੀ ਗੁਰੂ ਰਾਜਹਿ ਥਲ ਔਰ।ਕਰਿਹੈ ਕਾਰ ਪਜਾਵਨ ਠੌਰ[6]।ਸੁਪਤਹਿਅਲਪ ਜਾਮਨੀ ਜਾਨਿ। ਸੇਵਹਿ ਸਰਬ ਸਮੈਂ ਹਿਤ ਠਾਨਿ॥੫੧॥ ਛੁਧਾ ਪਿਪਾਸਾ ਨੀਂਦ ਨ ਜਾਨਹਿ।

ਹੋਰ ਨੂੰ ਜੋ ਤੂੰ ਖੁਆ ਦਿੰਦਾ ਹੈਂ। [2]ਨੇਤ੍ਰਾਂ ਦੀ ਟਕ ਲਾਵੇ। [3]ਗੁਰੂ ਜੀ ਦਾ ਮੁਖੜਾ। [4]ਪ੍ਰੇਮ ਦੇ ਰੰਗ ਵਿੱਚ ਹੱਤਾ। [5](ਤਦੋਂ ਬਹਿਲੋ) ਕਰਦਾ ਹੈ ਕਾਰ ਆਵਿਆਂ ਵਾਲੀ ਥਾਵੇਂ ਜਾਕੇ।

*ਮੁਰਾਦ ਇਹ ਹੈ ਕਿ ਆਤਮ ਅੱਭਜਾਸੀ ਆਪਣੇ ਪੂਜਯ ਦੇ ਧਿਆਨ ਵਿਚ ਹੁੰਦੇ ਹਨ, ਧਯਾਨ ਮਗਨ ਅਰਦਾਸ ਕਰਦੇ ਹਨ। ਇਉਂ ਪੂਜਾ ਤੇ ਪਿਆਰ ਕਰਨ ਵਾਲੇ ਦੀ ਭਾਵਨਾ ਦਾ ਅਸਰ 'ਪੂਜਯ' ਉੱਤੇ ਹੁੰਦਾ ਹੈ। ਬਹਿਲੋ ਜੀ ਦੇ ਧਿਆਨ ਮਗਨ ਰਹਿਣਿਆਂ ਮੰਗ ਕੇ ਟੁੱਕਰ ਖਾਧਿਆਂ ਦਾ ਅਨੁਭਵ ਸਤਿਗੁਰਾਂ ਨੂੰ ਹੁੰਦਾ ਸੀ, ਜਿਵੇਂ ਧਿਆਨ ਮਗਨ ਹੋਕੇ ਕੀਰਤਨ ਸੋਹਿਲਾ ਪੜ੍ਹਦਿਆਂ ਪੜ੍ਹਨ ਵਾਲੇ ਅਜਾਲੀ ਦੇ ਪੈਰਾਂ ਵਿਚ ਦੁਭ ਰਹੇ ਕੰਡੇ ਗੁਰ ਨਾਨਕ ਦੇਵ ਜੀ ਦੇ ਚਰਨਾਂ ਵਿਚ ਸ਼ਰੀਫਾਂ ਪਾ ਰਹੇ ਸਨ ਤੇ ਸ਼੍ਰੀ ਪਾਵਨ ਲਹਿਣਾ ਜੀ ਦੇਖ ਕੇ ਅਚੰਭਾ ਹੋ ਰਹੇ ਸਨ। ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉਤਰਾਰਧ ਅਧਯਾਯ ੪੯ ਅੰਕ ੩੩ ਤੋਂ ਅੱਗੇ।

ਆਲਸ ਬਿਨ, ਸੇਵਾ ਸਵਧਾਨਹਿ।ਜਬਿ ਗੁਰ ਮਿਲੈਂ ਲਾਇ ਟਕ ਰਹੈ।ਜਥਾ ਚਕੋਰ ਚੰਦ ਕੋ ਚਹੈ॥੫੨॥ ਕਾਰ ਈਂਟਕਾ ਕਰਹਿ ਪਚਾਵੈ। ਭਲੀ ਰੀਤਿ ਕਰਿ ਪ੍ਰੇਮ ਪਕਾਵੈ।ਪੁਨ ਭਾਈ ਭਗਤੂ ਚਲਿ ਆਯੋ। ਤੀਰਥ ਕਾਰ ਕਰਨਿ ਚਿਤ ਲਾਯੋ ॥੫੩॥ ਸ਼੍ਰੀ ਗੁਰੁ ਰਾਮਦਾਸ ਬਚ ਕਹਯੋ।ਜਿਸਨੇ ਜਨਮ ਜਗਤ ਮਹਿੰ ਲਹਯੋ[1]।ਮ੍ਰਿਤਕਾ ਵਹਿਰ ਨਿਕਾਸੇ ਜਾਇ। ਖਨਹਿ ਕਬਹੁੰ ਕਬਿ ਸੀਸ ਉਠਾਇ॥੫੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਦੁਤਿਯ ਰਾਸੇ 'ਭਾਈ ਬਹਿਲੋ' ਪ੍ਰਸੰਗ ਬਰਨਨੰ ਨਾਮ ਸਪਤ ਚੱਤ੍ਵਾਰਿੰਸਤੀ ਅੰਸੂ ॥ ੪੭ ॥

੪੮. ['ਬੁੱਧੂ ਦਾ ਆਵਾ ਕੱਚਾ'। ਭਾਈ ਲੱਖੂ]।

ਦੋਹਰਾ॥ਬੁੱਧੂ ਨਾਮ ਕੁਲਾਲ[2]ਇਕ ਸਤਿਗੁਰ ਕੋ ਸਿਖ ਧੀਰ। ਲਵਪੁਰਿ ਮਹਿ ਤਿਸ ਕੇ ਸਦਨ ਜਾਤਿ ਗੁਰੂ ਕੇ ਤੀਰ॥੧॥ਚੌਪਈ॥ਸਿੱਖਨਿ ਕੀ ਬਹੁ ਸੇਵਾ ਕਰਿਈ ।ਧਰਮ ਕਿਰਤ ਕੀ ਜੀਵਾ ਧਰਿਈ। ਗੁਰੂ ਭਰੋਸੇ ਕਾਰ ਕਰੈਤਾ। ਅਪਨੇ ਸਭਿ ਕਾਰਜ ਨਿਬਹੈਤਾ॥੨॥ਲਾਇ ਈਂਟਕਾ ਕੋਰ ਪਜਾਵੈ। ਬੇਚਹਿੰ ਪੁਰਿਮਹਿੰ ਗੁਜ਼ਰਚਲਾਵੈ।ਗੁਰੂ ਸਿੱਖਨਨ ਕੋ ਕਰਹਿ ਅਹਾਰਾ।ਪੁਰਹਿ ਭਾਵਨਾ ਰਿਦੇ ਮਝਾਰਾ ॥ ੩ ॥ ਏਕ ਬਾਰ ਤਿਨ ਕੀਨ ਪਜਾਵਾ। ਕਈ ਹਜ਼ਾਰ ਦਰਬ ਕੋ ਲਾਵਾ।ਬ੍ਰਿੰਦ ਮਜੂਰ ਕਾਰ ਕੋ ਕਰਿਤੇ। ਈਂਧਨ ਅਧਿਕ ਈਂਟਕਾ ਧਰਿਤੇ॥੪॥ਗਿਰ ਸਮ ਊਚੇ ਚਿਨਿ ਕੈ ਕੀਨਾ। ਰਹੇ ਸਕੇਲਤਿ ਬਹੁਤ ਮਹੀਨਾ[3]।ਲਾਗਤਿ ਲਗਨੇ ਅਧਿਕ ਹੀ ਦਰਬਾ। ਲੀਨਿ ਬਣਕ ਤੇ ਰਿਣ ਕਰਿ[4] ਸਰਬਾ॥੫॥[5]ਬਿਕਹਿੰ ਈਂਟਕਾ ਦੈਬੋ ਤੋਹਿ।ਕਿਤਿਕ ਮਾਸ ਮਹਿੰ ਇਹੁ ਸਿਧ ਹੋਹਿ[6]। ਦਰਬ ਉਧਾਰੋ ਲੈ ਕਰਿ ਸੋਈ। ਦੇਤਿ ਮਜੂਰ ਮਜੂਰੀ ਓਈ॥੬॥ ਨਰ ਸਹੱਸ੍ਰਈ[7] ਕਾਰ ਕਮਾਵੈਂ।ਸੰਧਯਾ ਹੋਇ ਦਿਹਾੜੀ ਪਾਵੈ। ਕਿਤਿਕ ਮਾਸ ਮਹਿੰ ਕੀਨ ਮਹਾਂਨਾ। ਅਗਨਿ ਲਾਇਬੇ ਕੋ ਮਨ ਜਾਨਾ ॥ ੭॥ ਬੁੱਧੂ ਕਰਿ ਬਿਚਾਰ ਉਰ ਨੀਕੇ।—ਪ੍ਰਥਮ ਪ੍ਰਜੀਐ ਪਦ ਗੁਰ ਜੀ ਕੇ।ਹੁਇ ਨਿਰਬਿਘਨ ਸੁ ਕਾਜ ਸਮਾਪਤਿ।ਇਹੁ ਮਹਿਮਾ ਸਤਿਸੰਗਤਿ ਭਾਖਤਿ—॥੮॥ ਇਮਿ ਮਨ ਠਾਨਿ ਕੀਨ ਪ੍ਰਸਥਾਨਾ। ਰਾਮਦਾਸ ਪੁਰਿ ਦਿਸ਼ਿ ਗੁਰੂ ਜਾਨਾ। ਮਗ ਮਹਿੰ ਨਿਸ ਬਸਿ ਪਹੁੰਚਯੋ ਆਇ। ਨੀਰ ਕੂਪ ਸੋਂ ਪ੍ਰਥਮ ਨਹਾਇ॥੯॥ਅੰਮ੍ਰਿਤ-

---

[1]ਜਿਸ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਉਚਰੇ ਬਚਨ (ਅਨੁਸਾਰ) ਜਗਤ ਵਿਚ ਜਨਮ ਲਿਆ ਸ੍ਰੀ (ਸੋ ਭਾਈ ਭਗਤੂ)। [2]ਘੁਮਿਆਰ। [3]ਇਕੱਠੇ ਕਰਦੇ ਰਹੇ ਬਹੁਤੇ ਮਹੀਨੇ। [4]ਕਰਜ਼ਾ ਕਰਕੇ। [5]ਪਕ ਜਾਏਗਾ। [6]ਸੌਂਕੜੇ ਹੀ।

ਸਰ ਮਹਿੰ ਕੀਨ ਸ਼ਨਾਨਾ*।ਜਪੁਜੀ ਪਾਠ ਸ-ਪ੍ਰੇਮ ਬਖਾਨਾ। ਨਿਜ ਮੰਦਿਰ ਮਹਿ ਸਤਿਗੁਰ ਬੈਸੇ।ਸਦਨ ਬਿਕੁੰਠ ਬਿਸ਼ਨੁ ਪ੍ਰਭੁ ਜੈਸੇ॥੧੦॥ਗਾਇ ਰਬਾਬੀ ਰਾਗਨਿ ਚਾਰੂ। ਜਿਨ ਸੁਨਿਬੇ ਫਲ ਪਾਇ ਉਦਾਰੂ।ਧਨ ਕੋ ਫੇਰ ਅਗਾਰੀ ਪਰਸੋ।ਹੋਤਿ ਪ੍ਰਾਤਿ ਤੇ ਜੋਤਿਕ ਚਰਸੋ॥੧੧॥ਦਾਸ ਚਮਰ ਲੈ ਸੀਸ ਢੁਰਾਵੈ। ਆਸਨ ਪਰ ਥਿਤਿ ਗੁਰ ਦੁਤਿ ਪਾਵੈਂ।ਸਿਖ ਸੰਗਤਿ ਚਾਰਹੁੰ ਦਿਸ਼ ਦਰਸੈਂ। ਮੁਨਿ ਗਨ ਮਨਹੁੰ ਸੰਭੁ[1] ਬਿਚ ਪਰਸੈਂ॥੧੨॥ਬੁੱਧੂ ਜਾਇ ਉਪਾਇਨ ਧਰੀ। ਤਬਿ ਅਰਦਾਸ ਮੇਵਰੇ[2] ਕਰੀ।'ਸ਼੍ਰੀ ਗੁਰ ਜੀ ਇਹੁ ਸਿੱਖਨ ਤੁਮਾਰਾ।ਜਾਚਤਿ ਰਾਵਰਿ ਸਿਦਕ ਉਦਾਰਾ॥੧੩॥ਥਹੁ ਧਨ ਸੰਗ ਪਜਾਵਾ ਲਾਇਵ।ਤਿਹੰ ਸਿਧਿ ਹੋਤ ਅਬੈ ਚਲਿ ਆਇਵ।–ਪਾਕਹਿ ਨੀਕੋ–ਬਾਕ ਤੁਮਾਰਾ। ਚਹਤਿ ਕਹਾਯੋ,ਹੈਨਬਿਗਾਰਾ'॥੧੪॥ਕਰੁਨਾਭਰੇਰਸੀਲੇਨੈਨਾ। ਸੁਨਿ ਇਸ ਕੋ ਪਿਖਿ ਕਰਿ ਕਹਿ ਬੈਨ। 'ਕਾਂਰਜ ਤੋਰਿ ਸਿੱਧ ਹੁਇ ਜਾਇ। ਸੇਵਹੁ ਸਿੱਖਨ ਕੋ ਮਨ ਲਾਇ॥੧੫॥ਪਾਕ ਈਂਟਕਾ ਹੋਵਹਿੰ ਨੀਕੇ।ਕਰਹੁ ਮਨੋਰਥ ਪੂਰਨ ਜੀ ਕੇ'।ਇਮਿ ਸੁਨਿ ਕੈ ਤਬਿ ਬੰਦਨ ਠਾਨੀ।ਪੁਨ ਆਯਹੁ ਲਵਪੁਰੀ ਮਹਾਨੀ॥ ੧੬॥ਗੁਰੂ ਵਾਕਪਰ ਕਰਿ ਬਿਸਵਾਸਾ।ਦਈ ਪਜਾਵੈ ਅਗਨਿ ਪ੍ਰਕਾਸ਼ਾ।ਕਿਤਿਕ ਦਜੋਸ ਮਹਿੰਮੁਹਰੀ[3] ਖੋਲੀ।ਪਾਕੀ ਈਂਟ ਭਈ ਬਹੁ ਮੋਲੀ॥੧੭॥–ਸਿੱਖਨ ਕੋ ਅਹਾਰ ਅਚਵਾਵੈਂ[4]।ਸਦਨ ਆਨਿ ਆਛੇ ਤ੍ਰਿਪਤਾਵੈਂ। ਪੁਨ ਥੋਰੋਂ ਸਭਿ ਈਂਟ ਪਜਾਵੈਂ[5]†।ਧਨ ਦੈਨੋਜਿਸੁ ਤੇ ਨਿਤ ਲਜਾਵੈਂ‡–॥੧੮॥ਸਦਨ ਜਾਇ ਕੈ ਕੀਨਸਿ ਤਯਾਰੀ। ਭੋਜਨ ਸ੍ਵਾਦਲ ਅਨਿਕ ਪ੍ਰਕਾਰੀ। ਸਿਖ ਸੰਗਤਿ ਬਹੁਤੇ ਬੁਲਵਾਏ।ਪਾਂਤਿਹ ਪਾਂਤਿ[6] ਬਨਾਇ ਬਿਠਾਏ ॥੧੯॥ ਪ੍ਰਥਮ ਕੀਰਤਨ ਕੋ ਕਰਿਵਾਯਹੁ। ਗਾਇ ਰਬਾਬੀ ਸ਼ਬਦ ਸੁਨਾਯਹੁ। ਕਰਿ ਅਰਦਾਸ ਬ੍ਰਤਾਇ ਅਹਾਰਾ। ਅਚਵਨਿ ਕੀਨਿ ਅਨੇਕ ਪ੍ਰਕਾਰਾ ॥੨੦॥ ਤ੍ਰਿਪਤਿ ਭਈ ਸਭਿ ਸੰਗਤਿ ਆਛੇ।ਏਕ ਸਿੱਖ ਚਲਿ ਆਯਹੁ ਪਾਛੇ। ਕਰੀ ਜਾਚਨਾ 'ਦੇਹੁ ਅਹਾਰੇ। ਗੁਰ ਹਿਤ ਤੇ ਕੀਨਸਿ ਤੈਂ ਤਯਾਰੇ' ॥ ੨੧ ॥ ਕਹਤਿ ਭਯੋ 'ਅਬਿ

---

[1]ਮੁਨੀਆਂ ਦੇ ਸਮੂਹ ਮਾਨੋ ਸ਼ਿਵਜੀ ਨੂੰ। [2]ਅਰਦਾਸੀਏ ਨੇ । [3]ਬਾਰੀ। [4]ਖੁਲਾਵਾਂ। [5]ਆਵੇ ਵੀ । [6]ਪੰਗਤਾਂ ਦੀਆਂ ਪੰਗਤਾਂ ।

*ਅਜੇ ਤਾਲ ਖਣਿਆਂ ਜਾ ਰਿਹਾ ਹੈ ਮੰਦਰ ਵੀ ਨਹੀ ਬਣਿਆਂ, ਇਸ਼ਨਾਨ ਅੰਮ੍ਰਿਤਸਰ ਸਰੋਵਰ ਵਿਚ ਕਰਨਾ ਅਜੇ ਸੰਭਵ ਨਹੀਂ ਸੀ। ਇਹ ਹੋ ਸਕਦਾ ਹੈ ਕਿ ਕੱਢੇ ਖਨੇ ਥਾਂ ਵਿਚ ਕੁਛ ਜਲ ਨਿਸਰ ਆਯਾ ਹੋਵੇ । †ਪਾ:–ਪਜਾਵੇ । ‡ਪਾ:–ਲਜਾਵੈ ।

ਬਰਤਨੋ ਸਾਰੋ। ਪੂਰਬ ਆਵਤਿ ਕਰਤਿ ਅਹਾਰੋ'। ਸਭਿ ਸੰਗਤਿ ਨੇ ਹਾਥ ਪਖਾਰੇ।ਖਰੋ ਹੋਇ ਅਰਦਾਸ ਉਚਾਰੇ॥੨੨॥'ਸ਼੍ਰੀ ਸਤਿਗੁਰੁ ਬੁੱਧੂ ਸਿਖ ਤੋਰੋ। ਭੋਜਨ ਸਿੱਖ ਅਚਾਇ ਘਨੇਰੋ। ਰਾਸ ਪਚਾਵਾ ਆਇ[1] ਇਸੀ ਕੋ।ਤੁਮ ਕਰੁਨਾ ਤੇ ਪਾਕਹਿ ਨੀਕੋ' ॥੨੩॥ ਸੁਨਿ ਸਿਖ ਲੱਖੁ ਊਚ ਉਬਾਚਾ। 'ਬੁੱਧੂ ਰਹਨੋ ਪਚਾਵਾ ਕਾਚਾ। ਹੇਰਿ ਛੁਧਾਤੁਰ ਦਿਯ ਨ ਅਹਾਰਾ। ਨਹਿੰ ਪਾਕਹਿ, ਭਾ ਦੋਸ਼ ਉਦਾਰਾ[2]' ॥ ੨੪ ॥ ਸੁਨਿ ਬੁੱਧੂ ਲੱਖੁ ਸੰਗ ਕਹੈ। 'ਬਡਾ ਨਵੀਨ ਸਿੱਖਨ ਤੂੰ ਅਹੈਂ। ਮਮ ਕਾਰਜ ਹਿਤ ਗੁਰੁ ਉਬਾਚਾ।–ਪਕਹਿ ਪਜਾਵਾ ਰਹੈ ਨ ਕਾਚਾ– ॥੨੫॥ਐਸੋ ਕੌਨ ਜੁ ਬਾਕ ਮਿਟਾਵੈ। ਗੁਰ ਕੋ ਕਹਨੋ ਸਦਾ ਸਫਲਾਵੈ। ਭੋਜਨ ਸਮੈ ਨ ਪਹੁੰਚਨੋ ਆਪ। ਕ੍ਰੋਧ ਕਰੈ ਹਮ[3] ਦੇਤੋ ਸ੍ਰਾਪ !'॥੨੬॥ 'ਹਮ ਭੀ ਹੈਂ ਗੁਰ ਸਿੱਖਨ ਮਹਾਂਨੇ। ਨਹਿੰ ਭੋਜਨ ਦੇ ਕਰਿ ਤ੍ਰਿਪਤਾਨੇ। ਰਹੈ ਪਚਾਵਾ ਕਾਚਾ ਜਾਨਿ'। ਇਮ ਕਹਿ ਸਿੱਖਨ ਕੀਨਿ ਪ੍ਰਸਥਾਨ[4]॥੨੭॥ਦਿਵਸ ਆਗਲੇ ਬੁੱਧੂ ਗਯੋ।ਜਾਇ ਈਂਟਕਾ ਦੇਖਤਿ ਭਯੋ।ਜਿਤਿਕ ਨਿਕਾਲੀ ਪੀਲੀਆਵਤਿ। ਪਾਕੀ ਲਾਲ ਨਹੀਂ ਦ੍ਰਿਸ਼ਟਾਵਤਿ ॥ ੨੮ ॥ ਚੱਕ੍ਰਿਤ ਚਿਤ ਤ੍ਰੁਸ਼ਨਿ ਕਰਿ ਖਰਨੋ[5]।ਮੂਲ ਨਫਾ ਸਭਿ ਘਾਟਾ ਪਰਨੋ। ਬ੍ਰਿੰਦ ਰੁਪੱਯਾ ਲਾਗਤਿ ਭਈ। ਮਾਟੀ ਸੋਂ ਮਾਟੀ ਮਿਲਿ ਗਈ॥੨੯॥ਬਹੁਤ ਬਿਸੂਰਤ ਰਿਣ ਤੇ ਤ੍ਰਾਸ।–ਕਸ਼ਾ ਕਰਿ ਹੌਂ, ਮੈਂ ਗਰ[6]ਮਹਿ ਫਾਸਾ–। ਕਰੀ ਧੀਰ ਗੁਰੁ ਬਚਨ ਬਿਚਾਰਾ। ਤਬਿ ਲਵ-ਪੁਰਿਤੇ ਤੁਰਤ ਪਧਾਰਾ॥੩੦॥ਆਇ ਸੁਧਾਸਰ ਬੈਦਨ ਠਾਨੀ।ਬਹੁਰ ਬਾਰਤਾ ਅਪਨਿ ਬਖਾਨੀ। 'ਰਾਵਰਿ ਬਾਕ ਭਰੋਸਾ ਧਾਰਿ। ਗੁਰ ਸੰਗਤਿ ਕੋ ਦਯੋ ਅਹਾਰ॥੩੧॥ਤਊ ਪਚਾਵਾ ਕਾਚਾ ਰਹਨੋ। ਮੂਲ ਨਫਾ ਕੁਛ ਹਾਥ ਨ ਲਹਨੋ। ਨਹਿੰ ਅਲੰਬਤੁਮਰੇ ਬਿਨ ਮੇਰਾ।ਮਰੌਂ ਦੇਤਿਮੈਂ ਕਰਜ ਘਨੇਰਾ[7]॥੩੨॥ਸਤਿ-ਗੁਰ ਕਹਨੋ 'ਜੁ ਸੰਗਤਿ ਭੋਜਨ। ਬਿਰਥਾ ਗਯੋ ਤਹਾਂ ਤੇ ਕੋ ਜਨ[8]। ਭਯੋ ਦੋਸ਼ ਕਛੁ ਲੇਹੁ ਬਿਚਾਰੀ'।ਸੁਨਿ ਬੁੱਧੂ ਕਰ ਜੋਰਿ ਉਚਾਰੀ॥੩੩॥'ਸਭਿਪ੍ਰਸੰਨ ਹੋਏ ਜਬਿ ਖਾਇ।ਏਕ ਸਿੱਖ ਤਬਿ ਜਾਚਨੋ ਆਇ।ਤਿਸਕੋ ਨਹਿੰ ਅਹਾਰ ਮੈਂ ਦੀਨਾ।–ਕਾਚੋ ਰਹੈ–ਤਾਂਹਿ ਬਚਕੀਨਾ॥੩੪॥ਮੈਂ ਭਾਖਨੋ–ਐਸੋ ਨਹਿੰਕੋਇ। ਸਤਿਗੁਰ ਬਾਕ ਮਿਟਾਵੈ ਜੋਇ–।ਤੁਮਰੋ ਵਾਕ ਨਿਫਲ ਕਰਿ ਦਯੋ। ਤਿਸਕੋ ਕਹਨੋ ਸਾਚ ਸਭਿ ਭਯੋ ॥ ੩੫ ॥ ਇਕ ਹੋਈ ਮੁਝ ਤੇ ਯਹਿ ਭੂਲ। ਜਿਸ ਤੇ

[1]ਸਿਰੇ ਚੜ੍ਹੇ ਆਵਾ। [2]ਬੜਾ ਦੋਸ਼ ਹੋਯਾ। [3]ਸਾਨੂੰ। [4]ਭਾਵ ਚਲਾ ਗਿਆ। [5]ਖੜੋ ਗਿਆ, [6]ਗਲ। [7]ਬਹੁਤਾ ਕਰਜ਼ਾ ਲਾਹੁੰਦਾ ਮੈਂ ਮਰ ਰਹਾਂਗਾ। [8]ਕੋਈ ਪੁਰਖ ਖਾਲੀ ਗਿਆ ਹੋਵਾ ਹੈ।

ਵਾਕ ਕਹਜੋ[1] ਪ੍ਰਤਿਕੂਲ। ਜੋ ਆਵਤਿ ਸੋ ਸਭਿ ਕੋ ਸਾਥ। ਦੇਤਿ ਅਹਾਰ ਤ੍ਰਿਪਤਿ[2]ਹੈ ਨਾਥ॥੩੬॥ਦੇਤਿ ਸ੍ਰਾਪ ਤਤਛਿਨ ਉਠਿ ਗਯੋ।ਪੁਨ ਖੋਜਜੋ ਸੋ ਮਿਲਤਿ ਨ ਭਯੋ[3]। ਸੁਨਿ ਸਤਿਗੁਰ ਨੇ ਭੂਸ਼ਨ ਠਾਨੀ। ਬੁੱਧੂ ਕੇ ਚਿਤ ਚਿੰਤ ਮਹਾਨੀ॥੩੭॥ਨੀਚੀ ਗ੍ਰੀਵ,ਬਿਸੂਰਤਿ ਭਾਰੀ।--ਕਿਹ ਤੇ ਦੇਉਂ ਦਰਥ ਬਿਵਹਾਰੀ[4]। ਭਯੋ ਅਧੀਰਜ ਪੀਰ ਘਨੇਰੀ।--ਕਹਾਂ ਹੋਇ ਹੈ ਗਤਿ[5] ਅਬਿਮੇਰੀ --॥੩੮॥ਕਿਤਿਕ ਕਾਲ ਜਬਿ ਬੈਠਜੋ ਰਹਜੋ।ਕਰੁਨਾ ਕਰੀ ਗੁਰੂ ਪੁਨ ਲਹਜੋ। ਕਹਤਿਭਏ[6]ਤੈਂ ਨੀਕਨਠਾਨਜੋ।ਸਿੱਖਅਤਿਥਿ[7]ਕੋ ਛੁਧਿਤ ਨ ਜਾਨਜੋ॥੩੯॥ ਗੁਰਸਿੱਖਨ ਕੋ ਬਾਕ ਅਚਲਹੈਂ। ਕਰੋਂ ਹਟਾਵਨਿ ਨਹਿੰ ਮਮ ਬਲਹੈ।ਮੋਹਿ ਕਹੇ ਕੋ ਸਿੱਖਨ ਹਟਾਵੈ। ਤਿਨ ਕੋ ਕਹਿਬੋ ਕੌਨ ਮਿਟਾਵੈ॥੪੦॥ ਜੋ ਸੰਗਤਿ ਹਿਤ ਕਰਹਿ ਅਹਾਰੇ।ਛੁਧਿਤ ਨ ਜਾਨਿ ਦੇਹਿ ਨਿਜਦ੍ਵਾਰੇ[8]। ਤੋ ਪੂਰਨ ਗੁਰ ਪੁਰਬ ਪਛਾਨੋ।ਨਾਂਹਿ ਤ ਊਨੋ ਰਹਿ ਚਿਤ ਠਾਨੋ* ॥੪੧॥ ਇਹੁ ਮੇਰੀ ਸਿਖ[9] ਮਾਨਹਿੰ ਜੋਈ।ਕਾਰਜ ਲਹੈ ਸਪੂਰਨ ਤੋਈ । ਗੁਰ ਸਿੱਖਨਤੇ ਭੈ ਨਿਤਕਰਨੋ ।ਕਬਹੁ ਅਨਾਦਰ ਨਹਿੰ ਮਨ† ਧਰਨੋ॥੪੨॥ਸਿੱਖ ਬਚਨਕੋ ਜਾਨਹਿ ਮੀਠੇ। ਸਨਮੁਖ ਮਿਲਹਿੰ,ਲਹਹਿੰ ਚਿਤ ਈਠੇ ।ਅਬਿ ਨ ਚਿੰਤ ਕਰਿ ਰਿਦੇਮਝਾਰ। ਕਾਰਜ ਤੇਰੋ ਦੇਹਿੰ ਸਵਾਰ ॥੪੩॥ ਬਹੁਰਿ ਨ ਕਰਹੁ ਕਬਹੁ ਅਸ ਬਾਤਿ । ਸਿੱਖ ਅਨਾਦਰ ਹੈ ਦੁਖਦਾਤਿ । ਕਾਚੀ ਈਂਟ ਪਚਾਵੈ ਜੋਇ। ਬਿਕਹਿਂ ਮੋਲ ਪਾਕੀ ਕੇ ਸੋਇ ॥੪੪॥ ਰਿਣ ਉਤਰਹਿ ਅਰ ਨਫਾ ਸੁ ਪਾਵੈਂ।ਸਿੱਖਨ ਸੇਵਹੁ ਸੁਖੀ ਰਹਾਵੈਂ[10]। ਬਚ ਕਹਾਇ ਬੈਦਨ ਕਰਿ ਗਯੋ। ਈਂਟਹਿ ਜਾਇ ਨਿਕਸਤਿ ਭਯੋ ॥੪੫॥ਸਭਿ ਪਿਲਰੀ ਹੋਰਤਿ ਪਛੁਤਾਵਤਿ। ਗੁਰ ਬਚ ਸਿਮਰਤਿ ਧੀਰਜ ਪਾਵਤਿ । ਲਗੀ ਝਰੀ ਬਰਖਾ ਬਹੁ ਹੋਈ । ਅਪਰ ਪਚਾਵਾ ਭਯੋ ਨ ਕੋਈ॥੪੬॥ਨੀਵ ਦੁਰਗ ਕੀ ਭਰਨੀ ਤਬੈ । ਨਰ ਪਤਿਸ਼ਾਹੀ ਖੋਜਤਿ ਸਬੈ। ਨਹੀਂ ਈਟਕਾ ਪ੍ਰਾਪਤਿ ਤਿਨ ਕੋ । ਕਾਰਜ ਬਨਜੋ ਜ਼ਰੂਰੀ ਜਿਨ ਕੋ ॥੪੭॥ ਸੁਧਿ ਕੋ ਸੁਨਿ ਬੁਧੂ ਬੁਲਵਾਇਵ । ਮੋਲ ਈਂਟਕਾ ਕੇਰ ਬਨਾਇਵ। ਜਿਮ ਪਾਕੀ ਤ੍ਰਿਮ ਕਾਚੀ ਦੇਵੋਂ । ਬਾਢ ਘਾਟ[11]ਅਪਰਨ ਕੁਛੁ ਲੇਵੋਂ[12]॥੪੮॥ਦੁਰਗ ਨੀਵ ਬਿਗਰਹਿ ਨਹਿੰ ਕੈਸੇ।ਦਿਯੋ ਦਰਥ ਬੁੱਧੂ ਕਰ ਜੈਸੇ। ਮੂਲ ਨਫਾ ਸਭਿ

[1]ਭਾਵ ਲਖੂ ਨੇ ਕਿਹਾ ਸੀ। [2]ਰੱਜਵਾਂ, ਰਜਾਕੇ। [3]ਸ਼ਾਹਾਂ ਨੂੰ। [4]ਹਾਲਤ। [5]ਜਿਸ ਦੇ ਆਉਣ ਦਾ ਸਮਾਂ ਨੀਯਤ ਨਾ ਹੋਵੇ, ਭਾਵ ਅੱਛਮਾਗਤ। [6]ਆਪਣੇ ਦ੍ਵਾਰਜੋਂ ਕਿਸੇ ਨੂੰ ਭੁੱਖਾ ਨਾ ਜਾਣ ਦੇਵੇ। [7]ਸਿੱਖਜਾ। [8]ਚਿੱਤ ਦੇ ਪਿਆਰ ਨਾਲ ਤੱਕਣ। [9]ਢਾਹਾ ਘਾਟਾ।

*ਪਾ:—ਤੁਮ ਹਾਨੋ=ਤੁਮ ਹਾਨੀ ਹੈ। †ਪਾ:—ਤ੍ਰਿਸ। ਹਿਤ।

ਪਰਨੋ ਸੁ ਪਾਲੇ[1]। ਗੁਰ ਮਹਿਮਾ ਕੋ ਲਖਨੋ ਬਿਸਾਲੇ॥੪੯॥ਸਿਖ ਕੋ ਬਾਕ ਨ ਗੁਰੂ ਮਿਟਾਯੋ। ਅਪਨੋ ਕਹਨੋ ਪ੍ਰਥਮ ਨਿਭਲਾਯੋ। ਪਾਕੀ ਕੇ ਮੁਲ ਕਾਚ ਬਿਕਾਈ।ਸੁਨਿ ਕੈ ਗੁਰ ਸਿੱਖਨਨਿ ਸਮੁਦਾਈ॥੫੦॥ਬਾਸਦੇਵ[2] ਨਿਜ ਬਚ ਨਿਭਲਾਯੋ।ਭੀਸ਼ਮ ਕੋ ਸਾਚੋ ਦਿਖਲਾਯੋ।–ਗਹੋਂ ਨ ਸਸਤ੍ਰ ਜੁੱਧਮੈਂ–ਕਹਨੋ। –ਮੈਂ ਗਹਿਵਾਉਂ–ਭਗਤਿ ਨੇ ਚਹਨੋ ॥੫੧॥ ਅਪਨਿ ਪ੍ਰਤੱਗਨਾ ਤਜਿ ਰਣ ਮਾਂਹੀ।ਗਹੇਸ਼ਸਤ੍ਰ ਮਾਰਣ ਹਿਤ ਤਾਂਹੀ*। ਧੁਰਕੀ ਬਾਣ ਇਹੀ ਪ੍ਰਭੁ ਕੇਰੀ। ਸਿੱਖਨ ਸਭਿ ਬਿਚਾਰਿ ਕਰਿ ਹੇਰੀ ॥੫੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੋ 'ਬੁੱਧ' ਪ੍ਰਸੰਗ ਬਰਨਨੰ ਨਾਮ ਅਸ਼ਟ ਚੱਤ੍ਵਾਰਿੰਸਤੀ ਅੰਸੂ ॥ ੪੮ ॥

੪੯. [ਦਿਜ ਗੰਗਾ ਰਾਮ ਬਾਜਰਾ ਵੇਚਣ ਆਇਆ]†

ਦੋਹਰਾ ॥ ਨਗਰ ਬਠਿੰਡੇ ਮਹਿ ਬਸਹਿ ਇਕ ਦਿਜ ਗੰਗਾ ਰਾਮ।ਲਾਦਿ ਅੰਨ ਬਹੁ ਬਾਜਰਾ ਆਇ ਬਨਜ ਕੇ ਕਾਮ ॥੧॥ਚੌਪਈ॥ ਚਲਨੋ ਚਲਨੋ ਸਤੱਦ੍ਰਵ ਉਲੰਘਾਇਵ[3]। ਪਾਰ ਬਿਪਾਸਾ ਤੇ ਉਤਰਾਇਵ। ਮਾਝੇ ਮਹਿ ਬੂਝਨੋ ਤਥਿ ਜਾਇ। 'ਅੰਨ ਬਾਜਰਾ ਕਹਾਂ ਬਿਕਾਇ?॥ ੨ ॥ਜਿਸ ਥਲ ਛਿੱਪ ਲੋਹਿ ਕੋ ਮਲਾਦੇ ਕਰਿ ਹਟੋਂ ਸਕਲ ਹੀ ਤੋਲਿ'।ਤਥਿ ਲੋਕਨ ਤਿਹ ਕਹਨੋ ਸੁਨਾਇ ਸ਼੍ਰੀ ਗੁਰ ਅਰਜਨ ਤਾਲ ਲਵਾਇ॥੩॥ਤਹਾਂ ਅੰਨ ਕੋ ਖਰਚ ਘਨੇਰੋ।ਸਿਖ ਸੰਗਤਿ ਕੇ ਬ੍ਰਿੰਦ ਬਡੇਰੋ। ਅਨਿਕ ਮਜੂਰ ਕਾਰ ਕੋ ਕਰੈਂ। ਨਿਸ ਬਾਸੁਰ ਤਿਸ ਹੀ ਥਲ ਥਿਰੈਂ॥੪॥ਤਹਾਂ ਪਹੂੰਚੈਂ ਗੋ ਜਿਸ ਥਾਗਿਹੁਇ ਹੈ ਸਕਲ ਤੋਰ ਬਿਵਹਾਰਿ। ਲੈ ਕਰਿ ਦਰਬ ਤੁਰਤ ਘਰ ਜੈ ਹੈਂ। ਅਪਰ ਥਾਨ ਇਮ ਨਹੀਂ ਥਿਕੈ ਹੈ'॥੫॥ਸੁਨਿ ਲੋਕਨ ਤੇ ਚੌਪ ਬਿਸਾਲਾ।ਲਾਦਿ ਅੰਨ ਸਭਿ ਗੁਰ ਦਿਸ਼ ਚਾਲਾ।ਸਨੇ ਸਨੇ ਪਹੁੰਚਨੋ ਭਯੋ ਜਾਇ।ਨਾਮ ਜੁ ਗੁਰ ਕੋ ਚੱਕ ਕਹਾਇ॥੬॥ ਅਪਨ ਅੰਨ ਸਭਿ ਜਾਇ ਉਤਾਰਾ।ਡੇਰਾ ਕਰਿ ਹਰਖਨੋ ਉਰ ਭਾਰਾ। ਜਹਿ ਮਾਨਵ ਸਮੁਦਾਇ ਦਿਸੰਤੇ। ਦੇਸ਼ ਬਿਦੇਸ਼ਨ ਕੇ ਬਿਚਰੰਤੇ‡ ॥ ੭ ॥ਹੋਤ ਭਾਲ ਕੀ ਕਾਰ ਬਿਸਾਲਾ। ਕਰਹਿ ਈਂਟਕਾ ਕੋ ਨਰ ਜਾਲਾ।ਕੇਤਿਕ ਚੂਨੇ ਕੀ ਬਹਿ ਕਾਰ। ਮਿਲ ਕਰਿ ਕਰਹਿ ਅਨੇਕ ਪ੍ਰਕਾਰ ॥੮॥ ਕੇਤਿਕ ਈਂਧਨ ਅਧਿਕ ਸਕੇਲੈਂ। ਸੀਸ ਉਠਾਇ ਪਜਾਵਨਿ ਮੇਲੈਂ। ਕੇਤਿਕ ਰੋਰ ਥਹੋਰਨ

---

[1]ਪੱਲੇ ਪਿਆ। [2]ਕ੍ਰਿਸ਼ਨ ਨੇ। [3]ਸਤਲੁਜ ਲੰਘਿਆ। *ਇਸ ਕਿਸਮ ਦੇ ਵਾਕਜਾਤ ਕਵਿ ਜੀ ਦ੍ਰਿਸ਼ਟਾਂਤ ਮਾਤ੍ਰ ਦੇਂਦੇ ਹਨ। †ਇਕ ਲਿਖਤੀ ਨੁਸਖੇ ਵਿਚ ਇਸ ਥਾਵੇਂ ਪੰਡੇ ਮੋਖੇ ਦਾ ਪ੍ਰਾਣ ਸੰਗਲੀ ਲਿਆਉਣ ਵਾਲਾ ਅੰਸੂ ਦਿੱਤਾ ਹੈ ਜੋ ਇਥੇ ਤੇ ਹੋਰਨਾਂ ਸੁਸਖਿਆਂ ਵਿੱਚ ਤੀਸਰੀ ਰਾਸ ਦਾ ਬੱਤੀਵਾਂ ਅੰਸੂ ਹੈ। ‡ਪਾ:–ਫਿਰਯੰਤੇ।

ਕਰੈਂ[1]।ਭਲੇ ਸੁਧਾਰਿ ਏਕ ਥਲ ਧਰੈਂ॥੯॥ਕੇਤਿਕ ਆਨਹਿੰ[2] ਤਾਲ ਨਜੀਕੇ। ਕੋ ਘਰ ਘਰਿ[3] ਲਾਵਤਿ ਹੈਂ ਨੀਕੇ। ਕਰੇ ਈਂਟਕਾ ਕੇ ਬਡਿ ਢੇਰ। ਕੇਤਿਕ ਕਰਦਮ ਕਰਿ ਕਰਿ ਗੇਰ ॥ ੧੦ ॥ ਕੇਤਿਕ ਚੂਨੋ ਪੀਸ ਬਨਾਇ। ਕੋ ਕਾਰੀਗਰ ਨਿਕਟ ਪੁਚਾਇ। ਸਿਰ ਪਰ ਧਰਹਿੰ ਟੋਕਰੀ ਢੋਵੈਂ। ਸਗਰੇ ਦਿਨ ਗੁਰ ਦਰਸ਼ਨ ਜੋਵੈਂ ॥ ੧੧ ॥ ਤਿਨ ਮਹੁ ਕੇਤਿਕ ਸਿਖ ਸ਼ਰਧਾਲੂ। ਕਰਹਿੰ ਪ੍ਰੇਮ ਤੇ ਕਾਰ ਬਿਸਾਲੂ। ਕੇਤਿਕ ਤਹਿੰ ਮਜੂਰ ਕਰਿ ਕਾਰੀ। ਭਈ ਸੈਂਜ ਤੇ ਲੇਤਿ ਦਿਹਾਰੀ ॥ ੧੨ ॥ ਕੇਤਿਕ ਕਾਰੀਗਰ ਹੈਂ ਲਾਗੇ। ਸਰਥ ਵਸਤੁ ਆਨਹਿੰ ਤਿਨ ਆਗੇ। ਸਿੱਖਨ ਕੋ ਪਿਖਿ ਦਿਜ ਬਿਸਮਾਯੋ। ਘਾਲ ਬਡੀ ਘਾਲਨਿ ਚਿਤ ਲਾਯੋ ॥੧੩॥ ਗੰਗਾਰਾਮ ਬਿੱਪ੍ਰ ਚਿਤ ਫਿਰਜੋ[4]। ਗੁਰ ਪ੍ਰਤਾਪ ਨੀਕੋ ਉਰ ਧਰਜੋ। ਮਸਤਕ ਟੇਕਿ ਦੂਰ ਤੇ ਗਯੋ।ਅਪਨਿ ਅੰਨ ਕੋ ਢਿਗ ਥਿਰ ਥਿਯੋ॥੧੪॥ਤਿਸ ਦਿਨ ਗੁਰ ਕੇ ਦੇਗ ਨ ਹੋਈ। ਅੰਨ ਗਯੋ ਥੁਰ[5] ਲਜਾਇ ਨ ਕੋਈ। ਬਹੁ ਗ੍ਰਾਮਨ ਕੋ ਜੇਤਿਕ ਆਯੋ । ਸੋ ਸਭਿ ਲੰਗਰ ਬਿਖੈ ਲਗਾਯੋ॥੧੫॥ਨਰਨਿ ਹਜ਼ਾਰਨ ਹੋਇ ਅਹਾਰਾ। ਬਰਤਤਿ ਰਹੈ ਸੈਂਜ ਲਗ ਸਾਰਾ। ਨਹੀਂ ਅੰਨ ਪਹੁੰਚਜੋ ਕਿਤਹੀ ਤੇ। ਬਿਨ ਭੋਜਨ ਸੋ ਦਿਵਸ ਬਿਤੀਤੇ॥੧੬॥ਬਹੁਰ ਆਗਲੋ ਦਿਨ ਜਬਿ ਭਯੋ।ਕਿਤ ਤੇ ਅੰਨ ਨ ਆਵਨਿ ਥਯੋ।ਸੁਨਿਕੈ ਗੰਗਾਰਾਮ ਬਿਚਾਰਾ।–ਇਨ ਕੋ ਅਰਪਹਿੰ[6]ਦਰਬ ਹਜ਼ਾਰਾ ॥ ੧੭॥ਅਪਨਿ ਭਲੋ ਕਰਿਬੇ ਕੇ ਕਾਰਨ । ਰੈਨ ਦਿਵਸ ਲਾਗੋ ਸਰ ਕਾਰਨ[7]। ਸਕਲ ਕਾਮਨਾ ਗੁਰ ਤੇ ਚਾਹੈਂ।ਦਰਬ ਦੇਤਿ ਅਰੁ ਸੇਵ ਉਮਾਹੈਂ ॥੧੮॥ ਯਾ ਤੇ ਮੈਂ ਭੀ ਸੇਵਾ ਕਰੌਂ।ਸ਼ਰਧਾ ਸਤਿਗੁਰ ਕੀ ਉਰ ਧਰੌਂ । ਹੋਇ ਸੁਫਲ ਕੁਲ ਸੁਖ ਮੈਂ ਪਾਉਂ।ਤਬਿ ਮੈਂ ਸਿੱਖੀ ਭਲੇ ਕਮਾਉਂ॥੧੯॥ਦਿਵਸ ਦੂਸਰੇ ਦੇਗ ਨ ਹੋਈ।ਇਹ ਅਵਸਰ ਮੁਝ ਅਪਰ ਨ ਕੋਈ–ਇੱਤਮਾਦਿਕ ਉਰ ਚਿਤਵਤਿ ਭਯੋ। ਜਹਿੰ ਲੰਗਰ ਥਲ ਤਹਿੰ ਕੋ ਗਯੋ॥੨੦॥ਬੂਝਨਿ ਕਰਜੋ 'ਦੇਗ਼ ਕਿਮ ਚਲੈ? । ਕਿਹ ਤੇ ਅੰਨ ਰਾਸ ਨਿਤਿ ਮਿਲੈ?' । ਸਿੱਖਨ ਕਹਜੋ 'ਗ੍ਰਾਮ ਤੇ ਆਵੈ।ਮਾਨਵ ਆਨਿ ਹਜ਼ਾਰੋਂ ਖਾਵੈਂ॥੨੧॥ਸਿਖ ਸੇਵਕ ਗੁਰਕੇ ਬਹੁਮਾਨਹਿੰ। ਹਾਥ ਜੋਰਿਅਰਪਨ ਗਨ ਠਾਨਹਿੰ।ਨਿਤ ਅਤੋਟਸਤਿਗੁਰੂ ਭੰਡਾਰਾ।ਚਲਜੋ ਜਾਇ ਸਦ ਇਸੀ ਪ੍ਰਕਾਰਾ'॥੨੨॥ਸੁਨਿ ਕਰਿ ਗੰਗਾਰਾਮ ਬਖਾਨਾ[8]ਬੋਚਨ

[1]ਹੋਰ ਹੋਲਨਾ ਕਰਦੇ ਹਨ। [2](ਇੱਟਾਂ) ਲਜਾਉਂਦੇ। [3]ਘਰ ਘਰਕੇ। [4](ਨੇਕੀ ਵਲ)ਪਲਟਿਆ। [5]ਚੁਰ ਗਿਆ ਸੀ। [6]ਇਨ੍ਹਾਂ (ਭਾਵ ਗੁਰੂ ਜੀ) ਨੂੰ (ਲੋਕੀਂ) ਅਰਪਦੇ ਹਨ। [7]ਭਲਾ ਦੇ ਕੰਮ।

ਹੋਤ ਅੰਨ ਮੈਂ ਆਨਾ। ਨਗਰ ਬਠਿੰਡੇ ਬਾਸ ਹਮਾਰਾ। ਲੇਨਿ ਲਾਭ ਕੋ ਇਤ ਪਗ ਧਾਰਾ॥੨੩॥ਆਜ ਦੇਗ ਲੇ ਮੁਝ ਤੇ ਕੀਜਹਿ। ਗਨ ਸੰਗਤਿ ਕੋ ਭੋਜਨ ਦੀਜਹਿ।ਛੁਧਿਤ ਰਹੇ ਸਭਿ ਸੋਲਾ ਜਾਮ[1]। ਇਸਤੇ ਲਾਭ ਨ ਕੋ ਅਭਿਰਾਮ[2] ॥੨੪॥ਸਿਖ ਨੇ ਭਨਜੋ 'ਬੂਝਿ ਗੁਰ ਲੈਹੌਂ।ਤੋਹਿ ਅੰਨ ਪੁਨ ਦੇਗ ਕਰੈਹੌਂ'। ਇਮ ਕਹਿ ਮਨ ਤੇ ਗਿਨਤਜੋ ਗਿਨਤੀ॥ਜਾਇ ਕੀਨ ਪ੍ਰਭੁ ਆਗੇ ਬਿਨਤੀ॥ ੨੫॥'ਜੰਗਲ ਤੇ ਇਕ ਇਤ ਦਿਜ ਆਯੋ।ਬੋਚਨ ਹੇਤੁ ਬਾਜਰਾ ਲਯਾਯੋ। ਸੋ ਅਬਿ ਦੇਗ ਕਰਾਵਨ ਚਹੈ। ਕਰਹਿੰ ਸੁ ਹੁਕਮ ਜਿ ਰਾਵਰ ਕਹੈਂ'॥੨੬॥ ਸਤਿਗੁਰ ਸ਼੍ਰੀ ਮੁਖ ਤੇ ਫੁਰਮਾਯੋ। 'ਲੇਹੁ ਤੋਲ ਜੋਤਿਕ ਮਨ ਭਾਯੋ। ਮੇਲਾ ਜਬਹਿ ਬਿਸਾਖੀ ਹੋਇ।ਆਇ ਜਿ ਦਰਬ ਦੇਹਿ ਤਿਹ ਸੋਇ'॥ ੨੭॥ ਸੁਨਿ ਕਰਿ ਲੀਨਿ ਬਾਜਰਾ ਸੋ ਮਨ। ਕਰਿ ਕੈ ਦੇਗ ਅਚਾਈ ਤਤਛਿਨ।ਦਿਵਸ ਦੁਸਰੇ ਤੈਸੇ ਭਯੋ।ਕਿਤ ਤੇ ਅੰਨ ਨ ਆਵਨ ਥਯੋ॥੨੮॥ਧਰਿ ਸ਼ਰਧਾ ਉਰ ਗੰਗਾਰਾਮ।ਕਰਤਿ ਭਯੋ ਤੈਸੇ ਤਥਿ ਕਾਮ।ਸੋ ਮਨ ਤੋਲ ਦਿਯੋ ਤਿਸਤਾਈਂ। ਭਈ ਦੇਗ ਸੰਗਤਿ ਤ੍ਰਿਪਤਾਈ॥੨੯॥ਦਿਵਸ ਤੀਸਰੇ ਦੇਖਜੋ ਤੈਸੇ। ਸੋ ਮਨ ਦੀਨ ਪ੍ਰਥਮ ਹੀ ਜੈਸੇ।ਦੇਗ ਬਨਹਿੰ ਸੰਗਤਿ ਤ੍ਰਿਪਤਾਵਹਿ। ਸਰ ਕੀ ਸਭਿ ਹੀ ਕਾਰ ਕਮਾਵਹਿੰ॥੩੦॥ਪੰਚ ਦਿਵਸ ਲਗਿ ਤੈਸੇ ਕੀਨੋ।ਅੰਨ ਪੰਚ ਸੈ ਮਨ ਤਿਹ ਦੀਨੋ। ਰਹਜੋ ਪਿਖਤਿ ਪੁਨ ਸਭਿ ਬਿਵਹਾਰੁ। ਦਿਨਪ੍ਰਤਿ ਹੋਤਿ ਤਾਲ ਕੀ ਕਾਰੁ॥੩੧॥ਅੰਨ ਹਜ਼ਾਰਹੁੰ ਮਨ ਅਰਪਾਵਹਿੰ। ਆਨ ਸਿੱਖ ਪੁਨ ਕਾਰ ਕਮਾਵਹਿੰ। ਧਨੀ ਪੁਰਖ ਧਨ ਦੇਤਿ ਚੜ੍ਹਾਇ। ਪੁਨ ਨਿਜ ਕਰ ਸੋਂ ਸੇਵ ਕਮਾਇੰ॥੩੨॥ਹੇਰਿ ਹੇਰਿ ਸਿੱਖਨ ਕੀ ਰੀਤਿ।ਦਿਜਬਰ ਕੈ ਉਪਜਤਿ ਚਿਤ ਪ੍ਰੀਤ।ਮਿਲ ਸਭਿਹਿਨਿ ਮੈਂ ਕਰਿਬੇ ਲਗਜੋ।ਸੇਵਾ ਸਰ ਕੀ ਪ੍ਰੇਮੈ ਪਗਜੋ[3]॥੩੩॥ ਦਿਨਪ੍ਰਤਿ ਸ਼ਰਧਾ ਅਧਿਕ ਬਧਾਵੈ। ਭਾਗ ਜਗੇ ਕਹੁ ਕੌਨ ਸਿਖਾਵੈ[4]। ਘਰ ਕੀ ਚਿੰਤਾ ਦਿਨਪ੍ਰਤਿ ਤਜਾਗੇ।ਕਰਹਿ ਪ੍ਰੇਮ ਅਰੁ ਸੇਵਾ ਲਾਗੇ॥੩੪॥ਕੇਤਿਕ ਦਿਨ ਗੁਰ ਨਿਕਟ ਗੁਜ਼ਾਰੇ। ਕਰਹਿ ਕਾਰ ਉਰ ਸ਼ਰਧਾ ਧਾਰੇ। ਪੁਨ ਬੈਸਾਖੀਕੋ ਬਡ ਮੇਲਾ।ਚਹੁੰ ਦਿਸ਼ਕੇ ਨਰ ਭਏ ਸਕੇਲਾ॥੩੫॥ਅਧਿਕ ਭੀਰ ਸਤਿਗੁਰ ਢਿਗ ਹੋਈ। ਧਰਹਿੰ ਭੇਟ ਬੰਦਤਿ ਸਭਿ ਕੋਈ।ਸੁੰਦਰ ਵਸਤੁ* ਅਨਕ ਪ੍ਰਕਾਰਾ।ਕੋ ਆਨਹਿੰ ਧਨ ਕੀ ਉਪਹਾਰਾ॥੩੬॥ ਜੋਤਿਕ ਨਰ ਮੇਲੇ

[1]ਸੋਲਾਂ ਪਹਿਰ। [2]ਪ੍ਰੇਮ ਵਿਚ ਖਚਿਤ ਹੋਕੇ। [3]ਜਿਸਦੇ ਭਾਗ ਜਾਗ ਪੈਣ (ਦੱਸੋ) ਉਹਨੂੰ ਕੌਣ ਸਿਖਾਵੇ ? *ਪਾ:—ਬਸਤੂ।

ਪੁਰ ਆਏ।ਧਰਹਿੰ ਭਾਉ ਸਰ ਸੇਵ ਕਮਾਏਂ।ਅਨਿਕ ਕਾਮਨਾ*ਪੂਰਨਹੋਇ। ਨਈ ਕਰਤਿ ਹੈ ਮਨ ਮਹਿੰ ਕੋਇ ॥੩੭॥ ਕਰਹਿ ਮੇਵਰੋਂ[1]ਸਭਿ ਅਰਦਾਸ। ਸਕਲ ਨਿਵੇਦਹਿੰ[2] ਸਿੱਖਜਨ ਆਸ। ਸੁਨਿ ਸਤਿਗੁਰ ਦੇ ਖੁਸ਼ੀ ਬਿਸਾਲ। ਦਰਸ਼ਨ ਪਿਖਿ ਪਿਖਿ ਹੋਹਿੰ ਨਿਹਾਲ॥੩੮॥ਮੇਲਾ ਬਿਛੁਰ ਗਯੋ[3]ਪੁਨ ਤਹਾਂ ।ਗੰਗਾਰਾਮ ਪ੍ਰੇਮ ਉਰ ਮਹਾਂ। ਸਦਨ ਜਾਨ ਨਹਿੰ ਚਿਤਵਨਿ ਕਰਤਾ।ਨਿਜ ਕੱਲਜਾਨ ਆਸ ਉਰ ਧਰਤਾ॥੩੯॥ਬੈਸਾਖੀ ਕੇਤਿਕ ਦਿਨ ਪਾਛੇ।ਸ਼੍ਰੀ ਅਰਜਨ ਸਿਮਰਨ ਕਰਿ ਆਛੇ । 'ਅੰਨ ਪ੍ਰਥਮ ਦੀਨਸਿ ਦਿਜ ਜਾਂਹੀ। ਆਨਹੁ ਤਿਹ ਬੁਲਾਇ ਹਮ ਪਾਹੀ ॥੪੦ ॥ ਮੇਲੇ ਮਹਿੰ ਆਯਹੁ ਧਨ ਜੋਇ । ਤਿਸ ਮਹਿੰ ਤੇ ਦੀਜਹਿ ਪਿਖਿ ਸੋਇ' । ਹੁਕਮ ਮਸੰਦਨ ਪਰ ਇਮ ਹੋਵਾ । ਸਿਖ ਨੈ ਜਾਇ ਸੁ ਦਿਜ ਕੋ ਜੋਵਾ[4]॥੪੧॥ ਕਹਯੋ'ਬਿੱਪ੍ਰ ਤੁਮ ਉਠਿ ਚਲਿ ਸਾਥ। ਸਿਮਰਤਿ ਹੈਂ ਅਬਿ ਸ਼੍ਰੀ ਗੁਰੁਨਾਥ' ।—ਕਸ਼ ਮਝ ਕਹਹਿੰ?—ਬਿਚਾਰਤਿ ਮਨ ਮੈਂ । ਸਿਖ ਕੋ ਸੰਗ ਆਇ ਤਿਸ ਛਿਨ ਮੈਂ॥੪੨॥ ਬੰਦਨ ਕਰਿ ਬੈਠਨੋ ਅਗੁਵਾਈ।ਜਿਸ ਕੋ ਪ੍ਰੇਮ ਵਧਨੋ ਅਧਿਕਾਈ।ਸੇਵਾ ਮਹਿੰ ਨਿਸ ਦਿਨ ਅਨੁਰਾਗਾ । ਅਪਰ ਮਨੋਰਥ ਸਗਰੋ ਤਯਾਗਾ ॥੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਦਿਜ ਗੰਗਾਰਾਮ' ਪ੍ਰਸੰਗ ਬਰਨਨੰ ਨਾਮ ਊਨਿ ਪੰਚਾਸਮੋ ਅੰਸੂ ॥ ੪੯ ॥

੫੦. [ਗੰਗਾ ਰਾਮ । ਮੂਲ ਚੰਦ ।]

ਦੋਹਰਾ ॥ ਬੈਠਨੋ ਬੰਦਨ ਕਰਿ ਨਿਕਟ ਪਿਖਿ ਸ਼੍ਰੀ ਅਰਜਨ ਨਾਥ । ਕ੍ਰਿਪਾ ਬਿਲੋਚਨਭਰਿਰਹੇ ਕਹਯੋਬਿੱਪ੍ਰ ਕੇਸਾਥ॥੧॥ ਚੌਪਈ॥'ਦਿਜ ਜੂ ਮੋਲ ਅੰਨ†ਕੋ ਲੀਜੈ।ਪੁਰਹੁ ਕਾਮਨਾ ਸਦਨ ਸਿਧੀਜੈ।ਬੁਰਨੋ ਹੁਤੋ ਜਥਿ ਤੁਮ ਨੇ ਦਯੋ। ਸਤਿਸੰਗਤਿ ਸਭਿ ਅਚਵਨ ਕਯੋ॥੨॥ਲੇਹੁ ਮੋਲ ਤੇ ਦਰਬ ਸਵਾਯੋ।ਜਿਸਤੇ ਦੂਰ ਦੇਸ਼ ਤੇ ਲਯਾਯੋ‡।ਪੁਨ ਉਧਾਰ ਪਰ ਬਾਂਛਤ ਕਾਲਾ[5]। ਦਯੋ ਅੰਨ ਤੈਂ ਆਨਿ ਬਿਸਾਲਾ'॥੩॥ਸੁਨਿ ਦਿਜ ਹਾਥ ਜੋਰਿ ਕੈ ਬੋਲਾ।'ਪ੍ਰਭੂ ਜੀ ! ਮੈਂ ਨ ਲੇਉਂ ਕਛੂ§ਮੋਲਾ।ਰਾਵਰਿ ਕੀ ਸੇਵਾ ਮੈਂ ਕਰਿਹੌਂ।ਜਨਮ ਸੁਫਲ ਕੀ ਆਸਾ ਧਰਿਹੌਂ॥੪॥ਸਦਨ ਜਾਨ ਕੀ ਨਾਂਹਿਨ ਚਾਹੂ।ਬੈਸ ਬਿਤਾਵੌਂ ਸੰਗਤਿ ਮਾਂਹੂ। ਤੁਮ ਤੇ ਪਰੇ ਅਪਰ ਕੋ ਨੀਕਾ?।ਜਹਿੰ ਕੱਲਜਾਨ ਹੋਇ ਹੈ ਜੀ ਕਾ॥੫॥ਨਹਿੰ ਤੁਮਰੋ ਦਰ ਛੋਰਨ ਕਰੋਂ। ਰਾਵਰਿ ਨਾਮ ਧਯਾਨ ਹੀ ਧਰੌਂ'। ਸੁਨਿ ਬੋਲੇ ਸ਼੍ਰੀ

---

[1]ਅਰਦਾਸੀਆ । [2]ਬੇਨਤੀ ਕਰਦਾ ਹੈ । [3]ਖਿੰਡ ਗਿਆ । [4]ਲਭਿਆ । [5]ਉਧਾਰ ਉਤੇ ਅਤੇ ਲੋੜ ਸਮੇਂ ।

*ਪਾਃ—ਭਾਵਨਾ । †ਪਾਃ—ਅੰਨ ਮੋਲ । ‡ਪਾਃ—ਚਲ ਆਯੋ । §ਪਾਃ—ਕਰਿ ।

ਸਤਿਗੁਰ ਤਬੈ[1]ਦਰਬ ਸਰਬ ਲਿਹੁ ਦਿਜਬਰ ਅਬੈ ॥੬॥ ਸੋ ਗ੍ਰਿਹ ਅਪਨੇ ਦੇਹੁ ਪੁਚਾਇ। ਕੈ ਅਬਿ ਆਪ ਸੁ ਲੇਹੁ ਸਿਧਾਇ। ਬਹੁਰੋ ਆਇ ਕਰਹੁ ਸਰ ਸੇਵਾ। ਬਾਂਛਤਿ ਪਾਇੰ, ਦੇਹਿੰ ਗੁਰਦੇਵਾ ॥ ੭ ॥ ਦਿਜ ਕੋ ਦਰਬ ਲੇਤਿ ਸੋ ਨਾਂਹੀ[1]।ਹਮਰੇ ਸਿੱਖ ਦੇਤਿ ਹਮ ਪਾਹੀ। ਸਤਿਗੁਰ ਕੇ ਘਰ ਤੋਟ ਨ ਕੋਈ। ਆਮਦ ਖਰਚ ਸਦਾਇਮਿ ਹੋਈ[2]॥੮॥ਗੰਗਾਰਾਮਨੇਮ੍ਰਿ ਹੁਇ ਭਨਸੋ।[1]ਮੈਂ ਮਨ ਤੇ ਰਾਵਰਿ ਸਿਖ ਬਨਸੋ। ਅਰਪਨ ਕਰਸੋ ਅੰਨ ਮੈਂ ਆਨਿ।ਕਰਿਹੌਂ ਰਾਵਰਿ ਸੇਵ ਮਹਾਂਨ॥੯॥ਸਦਨ ਜਾਨਿ ਕੀ ਚਾਹਿ ਨ ਮੋਰੇ।ਨਹੀਂ ਮਨੋਰਥ ਮਨ ਮਹਿੰ ਔਰੇ। ਅਪਨੋ ਸਿੱਖਨ ਬਨਾਵਨ ਕਰੀ।ਅਹਿ ਉਰ ਤੇ ਭਰਮ ਮੋਹ*ਪਰਹਰੀ-ਅਹਿ[2]॥੧੦॥ਦੀਨ ਜਾਨਿ ਲਿਹੁ ਅਪਨਿ ਬਨਾਈ। ਪਰਸੋ ਆਨ ਕਰਿ ਮੈਂ ਸ਼ਰਨਾਈ। ਦੀਨ ਦਯਾਲ ਸ਼ੁਭ ਨਾਮ ਸੁਨਸੋ ਹੈ। ਸਿੱਖਨ ਵਤਸ਼ਲ[3]ਬਿਰਦ ਗੁਨਸੋ ਹੈ॥੧੧॥ਛੋਰੌਂ ਨਹੀਂ ਆਸਰੋ ਰਾਵਰਿ।ਤਜਹਿ ਜਿ ਅਪਰ ਗਿਨਯ ਕੋ ਬਾਵਰ[4]। ਕਰਿ ਨਿਸ਼ਚੈ ਮੈਂ ਗਹਸੋ ਅਲੇਖ।ਬੈਠਸੋ ਭਜਿਕੈ ਸਰਬ ਕੁਟੇਖ॥ ੧੨॥ਨਹੀਂ ਪ੍ਰੀਤ ਅਬਿ ਕਿਸਕੇ ਸਾਥ। ਕਰਸੋ ਖੋਜ ਮੈਂ ਤੁਮਕੋ ਨਾਥ[1]।ਅਸ ਦ੍ਰਿੜ[5] ਨਿਸ਼ਚਾ ਦਿਜ ਕੋ ਦੇਖਿ। ਸ਼੍ਰੀ ਅਰਜਨ ਕਰਿ ਕ੍ਰਿਪਾ ਵਿਸ਼ੇਖ॥੧੩॥ ਨਿਰਮਲ ਜਲ ਤੇ ਚਰਨ ਪਖਾਰੇ ।ਪਾਹੁਲ ਦਈ ਸੰਦਹ ਨਿਵਾਰੇ। ਅਪਨੀ ਸੇਵਾ ਬਿਖੈ ਲਗਾਯਹੁ। ਮੋਖ ਕਰਨ ਕੋ ਸਿੱਖ ਬਨਾਯਹੁ॥੧੪॥ਉਰ ਅਨੰਦ ਲਹਿ ਸੇਵਾ ਲਾਗਸੋ । ਪੂਰਬ ਭਾਗ ਭਾਲ ਪਰ ਜਾਗਸੋ । ਦਿਨ ਪ੍ਰਤਿ ਕਾਰ ਕਰਤਿ ਹੈ ਜਸੋਂ ਜਸੋਂ।ਉਰ ਨਿਰਮਲ ਦਿਜਹੋਵਹਿ ਤਸੋਂ ਤਸੋਂ॥੧੫॥ਕੇਤਿਕ ਕਾਲ ਰਹਸੋ ਜਬਿ ਪਾਸਾਸ਼ੀ ਅਰਜਨ ਕਰਿ ਕ੍ਰਿਪਾ ਪ੍ਰਕਾਸ਼।ਇਕ ਦਿਨ ਸ਼ੁਭ ਉਪਦੇਸ਼ ਬਤਾਯੋ।ਸੱਤਿਨਾਮ ਸਿਮਰਨ ਲਿਵ ਲਾਯੋ॥੧੬॥ ਸਿੱਧਾਂ ਆਨਿ[6] ਖਰੀ ਕਰ ਜੋਰਿ । ਭਯੋ ਸਿੱਧ ਸਤਿਗੁਰੁ ਕੇ ਜੋਰ[7] । ਸ਼੍ਰੀ ਅੰਮ੍ਰਿਤਸਰ ਕਾਰ ਕਰੰਤਾ । ਭਯੋ ਬਿਸਾਲੈ ਸ਼ਕਤਿ ਧਰੰਤਾ ॥੧੭॥ ਪੁਨ ਸ਼੍ਰੀ ਗੁਰੁ ਨੇ ਰੁਖਸਦ ਕਰਸੋ।ਮਾਨਿ ਹੁਕਮ ਪਦ ਪਰ ਸਿਰ ਧਰਸੋ ।ਨਗਰ ਥਠੈਡੇ ਕੋ ਚਲਿ ਆਯੋ। ਭਯੋ ਮਸਤ ਮਨ ਭਰਮ ਮਿਟਾਯੋ ॥੧੮॥ ਉਤਰਸੋ ਰੰਗ ਹੁਤੋ ਜਗ ਕਾਚੋਂ।

---

[1](ਇਹ) ਧਨ ਬ੍ਰਹਮਨ ਦਾ ਹੈ ਉਹ ਅਸੀਂ ਨਹੀਂ ਲੈਂਦੇ। [2]ਭਰਮ ਤੇ ਮੋਹ ਮੇਰੇ ਦਿਲੋਂ ਦੂਰ ਕਰੇ। [3]ਸਿੱਖਾਂ ਦੇ ਪਿਆਰੇ। [4]ਆਪ ਨੂੰ ਛੱਡਕੇ ਜੇ ਹੋਰ ਵਿੱਚ ਲੱਗੀਏ ਤਾਂ ਮੈਨੂੰ ਕੋਈ ਬਾਵਲਾ ਕਹੇਗਾ। [5]ਪੱਕਾ। [6]ਸਿੱਧੀਆਂ। [7]ਬਲ ਨਾਲ। [8]ਜਗਤ (ਦੇ ਮੋਹ ਦਾ) ਕੱਚਾ ਰੰਗ।

*ਪਾਃ—ਮੋਚ ।

ਸੱਤਨਾਮ ਰਾਚਨੋ ਰੰਗ ਸਾਚੋ। ਹੇਰਿ ਲੋਕ ਮਨ ਬਿਸਮਤਿ ਹੋਏ। ਕਰਤਿ ਅਦਾਬ ਅਧਿਕ ਸਭਿ ਕੋਏ ॥੧੯॥ ਵਹਿਰ ਨਗਰ ਤੇ ਬੈਠਨੋ ਰਹੈ। ਕੁਰਹਿ ਬਚਨ ਜੈਸੋ ਕਿਸਿ ਕਹੈ। 'ਪ੍ਰੋਹਤ ਧਰਮ ਛੋਰ' ਲਿਖਿ ਦੀਨੋ[੧]।ਅਪਰ ਬਿੱਪ੍ਰ ਕੋ ਤਿਸੁ ਮੈਂ ਕੀਨ[੨]॥੨੦॥ਨਿਜ ਪੁੱਤ੍ਰਨ ਤੇ ਦਯੋਛੁਟਾਈ[੩]।ਕੇਵਲਸੱਤਿਨਾਮ ਲਿਵ ਲਾਈ। ਤਹਾਂ ਰਹਤਿ ਖੱਤ੍ਰੀ ਜੁਗ ਭ੍ਰਾਤਾ। ਧਨੀ ਅਧਿਕ ਜਗ ਮਹਿੰ ਬੱਖਯਾਤ॥੨੧॥ਜੋ ਸ਼ਟ ਬਿਧੀਚੰਦ ਹੈ ਨਾਮੂ ।ਸਿਧੀਚੰਦ ਛੋਟੇ ਤਿਹ ਧਾਮੂ। ਲਘੁ ਨੇ* ਸੇਵਾ ਤਿਸ ਕੀ[੪] ਠਾਨੀ।ਖਾਨ ਪਾਨ ਦੇ ਆਇਸੁ ਮਾਨੀ[੫]॥ ੨੨ ॥ ਕਰ ਜੋਰਹਿ, ਬੈਠਹਿ ਨਿਤ ਪਾਸ। ਜਬਿ ਕੁਛ ਬਚਨ ਸੁ ਕਰਹਿ ਪ੍ਰਕਾਸ਼। ਤਾਤਕਾਲ ਮਾਨਹਿ ਤਿਮ ਕਰੈ।ਬਿਨ ਆਲਸ ਸੇਵਾ ਤਤਪਰੈ॥੨੩॥ਬਸਤ੍ਰ ਰੁਚਿਰ ਅਰਪਹਿ ਢਿਗ ਲਯਾਇ। ਸ੍ਵਾਦਲ ਭੋਜਨ ਦੇ ਤ੍ਰਿਪਤਾਇ। ਨਿਜ ਕਰ ਤੇ ਸੁੰਦਰ ਜਲ ਆਨਹਿ। ਕਰਨ ਪ੍ਰਸੰਨ ਕਰਾਵਤਿ ਪਾਨਹਿ[੬]॥੨੪॥ ਸਿਧੀਚੰਦ ਸੇਵਾ ਇਮ ਕਰੈ। ਉਰ ਸ਼ਰਧਾ ਨਿਸ ਬਾਸੁਰ ਧਰੈ। ਬੀਤ ਗਯੋ ਜਬਿ ਕੇਤਿਕ ਕਾਲ।ਸਭਿ ਭਜਿ, ਘਾਲੀ ਘਾਲ ਬਿਸਾਲ॥੨੫॥ਪਿਖਿ ਕਰਿ ਦਿਜਬਰ ਗੰਗਾਰਾਮ। ਭਯੋ ਪ੍ਰਸੰਨ ਕ੍ਰਿਪਾ ਅਭਿਰਾਮ। 'ਸਿਧੀਚੰਦ ਤੂੰ ਸੇਵਾ ਕਰੈ।ਕੌਨ ਮਨੋਰਥ ਮਨ ਮੈਂ ਧਰੈਂ? ॥੨੬॥ ਸੋ ਅਬਿ ਹਮਰੇ ਤੀਰ ਕਹੀਜੈ। ਬਾਂਛਤਿ ਹੋਹਿ ਨਿਸੰਸੈ ਲੀਜੈ। ਸ਼ਰਧਾ ਸੇਵ ਹੇਰਿ ਕਰਿ ਤੋਹੀ। ਅਨਕੰਪਾ[੭] ਉਪਜਤਿ ਹੈ ਮੋਹੀ'॥੨੭॥ਇਮ ਸੁਨਿ ਸਿਧੀਚੰਦ ਦਿਜ ਬੈਨ। ਭਯੋ ਅਨੰਦ ਪ੍ਰਫੁਲਜਤ ਨੈਨ। ਹਾਥ ਜੋਰਿ ਕਰਿ ਕਹਨੋ ਅਗਾਰੀ। 'ਜੇ ਅਬਿ ਰਾਵਰ ਕਰੁਨਾ ਧਾਰੀ ॥੨੮॥ਪੁੱਤ੍ਰ ਨਹੀਂ ਉਪਜਤਿ ਘਰ ਮੇਰੇ। ਹਾਰੇ ਕਰਿ ਉਪਚਾਰ ਘਨੇਰੇ।ਸਿੱਧ ਸਪੁਤ[੮] ਦੀਜੀਏ ਮੋਹੀ।ਬਚਨ ਆਪ ਕੇ ਤੇ ਸਭਿ ਹੋਹੀ'॥੨੯॥ ਸੁਨਿਕੈ ਦਿਜਬਰ ਗੰਗਾਰਾਮ। ਗੁਰ ਕੋ ਸਿੱਖ ਉਰ ਬ੍ਰਿਤਿ ਅਭਿਰਾਮ।ਪੁੱਤ੍ਰ ਦਾਸ ਕੋ ਲਖਨੋ ਨ ਧਾਮੂ। ਸ਼ਰਧਾ ਸਹਤ ਰਹਤਿ ਨਿਤ ਸ਼ਾਮ[੯]॥੩੦॥'ਸੁਤ ਉਪਜਹਿ ਬੁਧਿ ਜੁਤਿ ਬਡ ਸਿੱਧ।ਹੋਵਹਿ ਜਗਤਿ ਬਿਸਾਲ ਪ੍ਰਸਿੱਧ[੧੦]।ਜਨਮਤਿ ਹੀ ਅਚਰਜ ਦਿਖਰਾਵਹਿ।ਬੰਦਹਿ ਚਰਨ ਜੁ ਹੇਰਨ ਆਵਹਿ ॥੩੧॥

---

[੧]'ਪ੍ਰੋਹਤਤਾਈ ਦਾ ਕੰਮ ਮੈਂ ਛਡਿਆ', ਇਹ ਗੱਲ ਲਿਖ ਦਿੱਤੀ। [੨]ਹੋਰ ਬ੍ਰਹਮਣ ਨੂੰ ਉਸ ਕੰਮ ਵਿਚ ਨੀਯਤ ਕੀਤਾ ਭਾਵ ਆਪਣੇ ਥਾਂ ਬਠਿੰਡੇ ਦਾ ਕੋਈ ਹੋਰ ਪ੍ਰੋਹਿਤ ਬਨਾ ਦਿੱਤਾ। [੩]ਛੁਡਾ ਦਿੱਤਾ (ਪ੍ਰੋਹਤਤਾਈ ਦਾ ਕੰਮ)। [੪]ਭਾਵ ਗੰਗਾ ਰਾਮ ਦੀ। [੫]ਆਗਿਆ ਮੰਨੇ। [੬]ਪਿਲਾਉਂਦਾ ਹੈ। [੭]ਦਯਾ। [੮]ਸਿੱਧੀ ਵਾਲਾ ਸਪੁੱਤ੍ਰ। [੯]ਸ਼ਰਨ। [੧੦]ਉਜਾਗਰ। *ਪਾਃ—ਇਹ।

ਦੋਹਰਾ ॥ ਸਵਾ ਗਿਲਸ਼ਤ ਪ੍ਰਮਾਨ ਕੀ ਚੋਟੀ ਕੇ ਸਿਰ ਕੇਸ[1]। ਅਤਿ ਸੁਪੈਦ[2] ਜੁਤਿ ਜਨਮ ਹੈ ਅਸ ਹੁਇ ਸਿੱਧ ਵਿਸ਼ੇਸ਼॥੩੨॥ਬੀਸ ਬਿਭੂਖਨ[3], ਸੰਤ ਸ਼ੁਭ, ਦੀਰਘ ਪਰ ਉਪਕਾਰਿ। ਸ਼੍ਰੀ ਅਰਜਨ ਕੀ ਕ੍ਰਿਪਾ ਤੇ ਉਪਜਹਿ ਪੁੱਤ੍ਰ ਤੁਮਾਰ॥੩੩॥ ਜਿਸ ਕੋ ਮਾਨੈ ਦੇਸ਼ ਬਹੁ ਰਹੈ ਦਾਸ ਕੇ ਭਾਇ।ਮਹਾਂ ਸ਼ਕਤਿ ਧਰਿ ਉਪਜ ਹੈ ਲਿਹੁ ਸੇਵਾ ਫਲ ਪਾਇ[4]॥੩੪॥ ਸਿਧੀਚੰਦ ਸੁਨਿ ਬਾਕ ਕੋ ਸੁਧਾ ਸਮਾਨ ਬਿਲੰਦ।ਬੰਦਤਿ ਪਦ ਅਰਬਿੰਦ ਤਿਹ ਧਾਰਤਿ ਰਿਦੈ ਅਨੰਦ ॥੩੫॥ ਪੂਰਬ ਸਮ ਸੇਵਤਿ ਅਧਿਕ ਜਬਿ ਬੀਤਨੋ ਕੁਛ ਕਾਲ।ਗਰਭ ਧਰਯੋ ਤਿਹ ਭਾਰਜਾ ਉਪਜੀ ਖੁਸ਼ੀ ਬਿਸਾਲ॥੩੬॥ ਦਸਮੇ ਮਾਸ ਪ੍ਰਸੂਤ ਭਾ ਮਹਾਂ ਸਿੱਧ ਬਪੁ ਜੋਇ। ਜਿਨ ਜਿਨ ਦੇਖਨੋ ਜਾਇ ਤਬਿ ਸਭਿ ਕੇ ਅਚਰਜ ਹੋਇ ॥੩੭॥ਚੋਟੀ ਸਵਾ ਗਿਲਸ਼ਤ ਕੀ ਸੇਤ ਕੇਸ[5] ਇਕ ਸਾਰ। ਅਭਿਬੰਦਨ ਸਭਿ ਹੀ ਕਰਤਿ ਸੁਨਿ ਸੁਨਿ ਜਾਇਂ ਨਿਹਾਰ ॥ ੩੮ ॥ ਸਿਧੀਚੰਦ ਤਬਿ ਆਇ ਕੈ ਬੰਦਤਿ ਗੰਗਾਰਾਮ। ਹਰਖਤਿ ਹੁਇ ਤਬਿ ਹੀ ਧਰਯੋ ਮੂਲਚੰਦ ਤਿਸ ਨਾਮ॥੩੯॥ਅਪਰ ਕਥਾ ਕਹਿਂ ਲਗ ਕਥੋਂ ਭਯੋ ਸਿੱਧ ਜਗ ਮਾਂਹਿ।ਅਜ਼ਮਤ ਧਰਿ ਜੋ ਜਗਤ ਬਹੁ[*] ਆਨ ਮਾਨਤੇ ਤਾਂਹਿ॥੪੦॥ਕਾਰ ਸੁਧਾਸਰ ਕੀ ਕਰੀ ਦਿਜਬਰ ਗੰਗਾਰਾਮ। ਭਯੋ ਸ਼ਕਤਿ ਧਰਿ ਅਸ ਬਲੀ ਸਿਮਰਤਿ ਸ਼੍ਰੀ ਸਤਿਨਾਮ ॥ ੪੧ ॥ ਅਬਿ ਲਗ ਜਗ ਮਹਿਂ ਬਿਦਤ ਬਹੁ ਨਗਰ ਸੁਨਾਮ* ਬਿਸਾਲ। ਤਿਸ ਢਿਗ ਪੂਜਾ ਹੋਤਿ ਹੈ ਮੂਲਚੰਦ. ਕੀ ਜਾਲ॥ ੪੨॥ਸੰਤਤਿ[6] ਗੰਗਾਰਾਮ ਕੀ ਪੂਜਾ ਧਨ ਸੋ ਲੇਤਿ।ਸੇਵਤਿ ਜੋ ਕਰਿ ਕਾਮਨਾ ਸੋ ਪੂਰਨਕਰਿ ਦੇਤਿ॥੪੩॥ ਇੱਤਮਾਦਿਕ ਕੋਤਿਕ ਗਿਨੋਂ ਕਰਤਿ ਸੁਧਾਸਰ ਕਾਰ। ਦੁਇ ਲੋਕਨ ਕੇ ਸੁਖ ਲਹੋ ਸ਼ਕਤੀ ਪਾਇ ਉਦਾਰ ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਗੰਗਾਰਾਮ' ਪ੍ਰਸੰਗ ਬਰਨਨੰ ਨਾਮ ਪੰਚਾਸਮੋ ਅੰਸੂ ॥ ੫੦ ॥

੫੧. [ਮਸੰਦਾ ਦੀ ਖੁਟਿਆਈ]।

ਦੋਹਰਾ ॥ ਸਿਖ ਅਨਗਨ ਸਮੁਦਾਇ ਹੈ ਕਰਤਿ ਸੁਧਾਸਰ ਕਾਰ। ਪਕੇ ਪਜਾਵੇ ਈਂਟਕਾ ਆਨ ਤਾਲ ਪਰ ਛਾਰ॥੧॥ਚੌਪਈ॥ ਪਾਕੀ ਚਿਨਿਬੇ ਲਗੇ ਸੁਪਾਨ। ਸੌਂਪੀ ਕਾਰ ਮਸੰਦਨ ਮਾਨ। ਜੋ ਧਨ ਦੇਸ਼ ਬਿਦੇਸ਼ਨ ਆਵੈ।ਆਦਿ

---

[1]ਸਵਾ ਗਿੱਠ ਸਿਰ ਦੀ ਦੋਟੀ ਤੇ ਕੇਸ। [2]ਭਾਵੇ ਚਿੱਟੇ। [3]ਕੁਲ ਦਾ ਗਹਿਣਾ। [4](ਸਿਰ ਵੀ) ਦੋਟੀ (ਤੇ) ਸਵਾ ਗਿੱਠ ਚਿੱਟੇ ਕੇਸ। [5]ਜੋ ਕਰਾਮਾਤ ਧਾਰਨ ਵਾਲੇ ਜਗਤ ਵਿੱਚ ਸਨ ਮੋ (ਬੀ)। [6]ਉਲਾਦ। *ਸੁਨਾਮ ਪਿੰਡ ਪਟਿਆਲੇ ਰਾਜ ਵਿੱਚ ਹੈ।

ਬਿਸਾਖੀ ਜਿਤਿਕ ਚਢਾਵੈਂ ॥੨॥ ਸਰਥ ਮਸੰਦ ਸੰਭਾਰਨ ਕਰੈਂ। ਖਰਚਹਿੰ ਜਹਾਂ ਕਾਜ ਬਨ ਪਰੈ। ਸਭਿ ਸੰਗਤਿ ਕੋ ਸਦਨ ਸਿਧਾਰੈਂ। ਲੈ ਗੁਰ ਕਾਰ ਆਨਿਬੋਧਾਰੈਂ[1]॥੩॥ਕਾਰੀਗਰਿ ਆਦਿਕ ਸਮੁਦਾਇ।ਜਹਾਂਖਰਚ ਦੇਨੋ ਬਨਿ ਜਾਇ। ਸਰਥ ਥਾਨ ਸੋ ਦੈਬੋ ਕਰੈਂ।ਦੇਗ ਆਦਿ ਮਹਿੰ ਖਰਚ ਬਿਚਰੈਂ ॥੪॥ ਆਮਦ ਖਰਚ ਸੰਭਾਰਤਿ ਸਾਰੋ।ਆਇ ਉਪਾਇਨ ਅਨਿਕ ਪ੍ਰਕਾਰੋ। ਬ੍ਰਿੰਦ ਚਿਨਹਿੰ ਘਰ[2]ਈਂਟ ਸੁਧਾਰਹਿੰ।ਚਹਿਤ ਜੁ ਸੰਗਤਿ ਤਿਨ ਢਿਗ ਡਾਰਹਿੰ॥ ੫॥ ਬਹਿਲੋ ਆਦਿਕ ਸਿਖ ਸਮੁਦਾਇ। ਲਗੇ ਪਜਾਵਨ[3] ਈਂਟ ਪਕਾਇ। ਜੋ ਜੋ ਹਿਤ ਕਰਿ ਕਾਰ ਕਰੰਤਾ।ਸੋ ਸੋ ਨਿਰਮਲ ਰਿਦਾ ਬਨੰਤਾ॥੬॥ਕਰਹਿ ਕਾਮਨਾ ਜਸ ਜਸ ਮਨ ਮਹਿੰ। ਪੂਰਹਿ ਸੇਵ ਸਰ[4] ਕੇਤਿਕ ਦਿਨ ਮਹਿੰ। ਜੋ ਸਕਾਮ ਹੁਇ,ਬਾਂਛਤਿ ਪਾਇਜੋ ਨਿਸ਼ਕਾਮ ਰਿਦਾ ਬਿਮਲਾਇ[5] ॥੭॥ ਲੋਕ ਪ੍ਰਲੋਕਨ ਸੁਖ ਸਮੁਦਾਯੋ। ਸਦਾ ਬ੍ਰੱਤ ਗੁਰੁ ਸਭਿਨਿ ਲਗਾਯੋ। ਕਾਰ ਸੁਧਾ-ਸਰ ਕੇਰ ਬਹਾਨਾ। ਦਾਸਨ ਦੇਤਿ ਕਾਮਨਾ ਦਾਨਾ ॥੮॥ ਸ਼੍ਰੀ ਅੰਮ੍ਰਿਤਸਰ ਮਹਿੰਮਾ ਭਾਰੀ।ਸ਼੍ਰੀ ਅਰਜਨ ਬਹੁ ਭਾਂਤਿ ਉਚਾਰੀ।[6]ਮੱਜਨ ਕਰੇ ਕਲੁਖ ਨ ਰਹੈਂ। ਬਾਂਛਤਿ ਪਾਇ ਭਾਉ ਜੋ ਗਹੈ*[7]॥੯॥ਮਹਾਂ ਮਹਾਤਮ ਸੰਗਤਿ ਜਾਨੋ। ਸ਼ਰਧਾ ਧਰਿ ਧਰਿ ਸੇਵਾ ਠਾਨੈ।ਕੇਤਿਕ ਜਥਿ ਚਿਨ ਲੀਨ ਸੁਪਾਨਾ। ਮਿਲਿ ਸਿੱਖਜਨਿ ਗੁਰ ਸੰਗ ਬਖਾਨਾ॥੧੦॥[8]ਸਰ ਕੋ ਮਹਾਂ ਮਹਾਤਮ ਅਹੋ।ਚਿਰਹਿ ਹਜ਼ਾਰਨ ਸੰਮਤ[9]ਕਹੋ।ਚਿਨਨੇ ਮਹਿੰ ਕਾਚੋ ਹੁਇ ਕਾਮ।ਊਪਰ ਤੇ ਬਨਾਇੰ ਅਭਿਰਾਮ ॥੧੧॥ ਏਕ ਈਂਟ ਚੂਨੇ ਕੀ ਜਰੈਂ। ਪੂਨ ਕਰਦਮ ਸੋਂ ਭਰਤੀ ਭੁਰੈਂ।ਉਖਹੇ ਚਿਰਹਿ ਨਹੀ ਲਘੁ ਕਾਲ। ਏਵ ਮਸੰਦ ਦੰਭ ਕੇ ਨਾਲ॥੧੨॥ ਬੇਰੋ ਲਾਗਹਿ ਸਰਵਾ ਚੂਨੇ। ਇਹੁ ਕਰਤੇ ਲੋਭੀ ਮਤ ਊਨੇ। ਜਿਮ ਦਿਢਤਾ ਕੋ ਸ਼ਬਦ ਬਨਾਵੋ।ਚਿਰਹਿ ਸਦਾ ਸ਼੍ਰੀ ਮੁਖ ਤੇ ਗਾਵੋ॥੧੩॥ਤਿਮ ਕਰਿਵਾਵਹੁ ਤੁਮ ਸਮਰੱਥ। ਤੀਨ ਲੋਕ ਧਨ ਰਾਵਰਿ ਹੱਥ'।ਸੁਨਿ ਸਿੱਖਨ ਤੇ ਸਤਿਗੁਰ ਪਾਵਨ।ਕਰੇ ਸਮੀਪ ਮਸੰਦ ਅਵਾਹਨਿ[10]॥੧੪॥ਸਭਿ ਸੋਂ ਕਹਜੋ[11]ਕਾਰ ਇਹੁ ਕਾਚੀ।ਕਜੋਂ ਤੁਮ ਕਰਹੁ ਲੋਭ ਮਤਿ ਰਾਚੀ?।ਚੂਨੇ ਕੋ ਸਰਵਾ ਕਿਮੁ ਧਰੋ?।

---

[1]ਭਾਵ ਲਿਆਉਂਦੇ ਹਨ। [2]ਘੜਕੇ (ਅ) ਘਰ । [3]ਆਵਿਆਂ ਦੀਆਂ। [4]ਪੂਰਨ ਕਰਦੀ ਹੈ ਸਰੋਵਰ ਦੀ ਸੇਵਾ। [5]ਉੱਜਲ ਕਰਦਾ ਹੈ। [6]ਸਾਲ। [7]ਸੱਦੇ।

*ਇਸ ਥਾਵੇਂ ਇਕ ਲਿਖਤੀ ਨੁਸਖੇ ਵਿੱਚ ਇਹ ਸ਼ਬਦ ਦਿੱਤਾ ਹੈ:—ਸੋਰਠਿ ਮਹਲਾ ੫ ॥ ਜਿਹਿ ਕਰਤਾ ਪੁਰਖੁ ਖਲੋਆ ॥ ਢਾਲੁ ਨ ਢਿੰਗਾ ਹੋਆ ॥... ...

ਦਰਬ ਅਪਰ ਦਿਹੁ ਸੰਚੈ ਕਰੋ[1] ॥੧੫॥ ਜੋਤਿਕ ਕਾਰੀਗਰ ਮੰਗਵਾਵਤਿ। ਦਿਹੁ ਪੁਚਾਇ ਲਾਗਹਿ ਮਨ ਭਾਵਤਿ[2]।ਸੁਨਤਿ ਮਸੰਦਨ ਬਚਨ ਬਖਾਨਾ। 'ਸ਼੍ਰੀ ਗੁਰ ਜੀ ਧਨ ਲਗੈ ਮਹਾਨਾਂ॥੧੬॥ ਅਪਰ ਸਰਬ ਘਰ ਕੇ ਬਿਵਹਾਰ। ਦਿਨ ਪ੍ਰਤਿ ਲੈਗਰ ਬਨਹਿ ਉਦਾਰ। ਦਰਬ ਬਿਨਾ ਨਿਰਬਾਹ ਨ ਹੋਇ। ਗ੍ਰਾਮਨਿ ਔਨ ਅਨਿਕ ਮਨ ਜੋਇ ॥੧੭॥ਸੋ ਸਭਿ ਲਗਹਿ ਖਰੀਦਹਿੰ ਔਰ। ਇਮ ਧਨ ਚਹਿਯਤਿ ਹੈ ਬਹੁ ਠੌਰ। ਸਿੱਖਨ ਕੋ ਦੈਬੋ ਸਿਰੁਪਾਉ। ਨਿਤਿ ਪ੍ਰਤਿ ਖਰਚ ਇਹੀ ਸਮੁਦਾਉ ॥੧੮॥ ਨੀਠ ਨੀਠ[3] ਕਰਿ ਸਭਿ ਨਿਰਬਾਹੈਂ। ਦੇਤਿ ਜਹਾਂ ਕਹਿ ਤੇ ਜਥਿਚਾਹੈਂ[4]।ਚਹੀਅਹਿ ਦਰਬ ਹਜ਼ਾਰਹੁ ਨੀਤ।ਤਾਲ ਕਰਨ ਭਾਖਹੁ ਜਿਸ ਰੀਤਿ॥੧੯॥ਬਡੇ ਜਤਨ ਤੇ ਚੂਨੋ ਹੋਇ।ਬਹੁਰ ਮਸਾਲੇ ਭਾਖਹਿੰ ਜੋਇ। ਦਰਬ ਖਰਚ ਸੋ ਬੀਚ ਮਿਲਾਵੈਂ।ਬਹੁ ਨਰ ਮਿਲਹਿੰ ਤਬੈ ਬਨਿ ਆਵੈ'॥੨੦॥ਰਿਦਾ ਮਸੰਦਨ ਕੋ ਲਘੁ ਜਾਨਜੋ।ਸ਼੍ਰੀ ਮੁਖ ਤੇ ਤਬਿ ਬਾਕ ਬਖਾਨਜੋ। 'ਪੂਰਨ ਖੀਸਾ ਨਿਤ ਸਤਿਗੁਰ ਕੋ।ਕਰਹੁ ਉਦਾਰ ਆਪਨੇ ਉਰ ਕੋ॥੨੧॥ਹਾਥ ਭੁਮਾਰੇ ਖਰਚਹੁ ਨੀਤਿ।ਸ਼ਰਧਾ ਧਰਹੁ ਕਰਹੁ ਥਿਰ ਚੀਤਿ। ਤੋਟ ਨਹੀਂ ਕਬਿ ਇਸ ਕੋ ਹੋਇ। ਸ਼ੰਕਾ ਮਨ ਮਹਿੰ ਕਰਹੁ ਨ ਕੋਇ'॥੨੨॥ ਸਤਿਗੁਰ ਇਮ ਕਹਿ ਬਹੁ ਸਮਝਾਏ।ਤਉ ਮਸੰਦਨ ਸ਼ਰਧਾ ਲਯਾਏ।ਕਹਿਨ ਲਗੇ'ਜਸੋਂ ਜਸੋਂ ਧਨ ਆਵਹਿ।ਤਸੋਂ ਤਸੋਂ ਸਰ ਕੀ ਕਾਰ ਕਰਾਵਹਿੰ'॥੨੩॥ ਇਕ ਦੁਇ ਦਿਨ ਚੂਨਾ ਬਹੁ ਲਾਗਜੋ।ਬਹੁਰ ਬਰਜ ਦੀਨਸ ਲਬ ਜਾਗਜੋ। ਏਕ ਈਂਟ ਹੀ ਬਹੁਰਿ ਲਗਾਵੈਂ। ਪੀਛੇ ਕਰਦਮ ਸਗਰੋ ਪਾਵੈਂ ॥੨੪॥ਖਰੇ ਮਸੰਦ ਕਾਰ ਕਰਿਵਾਵੈਂ। ਧਨ ਲਘੁ ਲਗਹਿ ਤਥਾ ਸਮੁਝਾਵੈਂ। ਨਿਕਟ ਤਿਨਹੁੰਕੋਥਿਤ ਨਿਤ ਰਹੈਂ।ਕਰਹਿੰ ਕਾਰ ਸਰਸੋਜਿਮ ਕਹੈਂ॥੨੫॥ਦੇਨਲੇਨ ਸਗਰੋ ਬਿਵਹਾਰ। ਕਰਹਿੰ ਮਸੰਦ ਸਦਾ ਅਸ ਕਾਰ। ਸਿੱਖ ਕਰਹਿੰ ਸੇਵਾ ਢਿਗ ਹੇਰੈਂ।ਮਨ ਅਨਖਾਇ ਸੁ ਕੁਪਹਿੰ[5] ਘਨੇਰੈ॥੨੬॥ਕਹਨੋ ਨ ਮਾਨੈਂਕਿਸ ਕੋ ਸੋਈ। ਕਰਹਿੰ ਆਪਨੇ ਚਿਤ ਹੁਇ ਜੋਈ। ਪੁਨ ਸਤਿਗੁਰੁ ਢਿਗ ਸਿੱਖ ਕਹੰਤੇ।'ਅਬਿ ਮਸੰਦ ਨਿਜ ਮਤਿ ਬਰਤੰਤੇ॥੨੭॥ਬਨਹਿੰ ਸੁਪਾਨ ਪੰਕ ਲਗਵਾਇ। ਏਕ ਈਂਟ ਕੋ ਚੂਨਾ ਲਾਇ। ਮੁਹਰੀ[6] ਕੋ ਦਿਖਰਾਵਨਿ ਕਾਰਨ।

[1] ਹੋਰ ਧਨ ਵੇਕੇ (ਮਸਾਲਾ ਯਾ ਚੂਨਾ) ਇਕੱਠਾ ਕਰੋ। [2] ਮਸਾਂ ਮਸਾਂ। [3] ਉਹ (ਕਾਰੀਗਰ ਆਦਿਕ) ਜਦੋਂ ਚਾਹੁੰਦੇ ਹਨ ਜਿਥੇ ਕਿਥੇ (ਖਰਚ ਕਰਨਾ ਤਾਂ) ਦੇਂਦੇ ਹਾਂ ਅਥਵਾ ਜਿੱਥੋਂ ਕਿੱਥੋਂ ਕਰਕੇ ਉਨ੍ਹਾਂ ਨੂੰ ਦੇਂਦੇ ਹਾਂ। [4] ਖਿਝਕੇ ਕ੍ਰੋਧ ਕਰਦੇ ਹਨ। [5] ਉਸਾਰੀ ਦਾ ਅਗਲਾ ਭਾਗ, ਇਮਾਰਤ ਦੀ ਮੁਹਰਲੀ ਇਟ ਦਾ ਰਦਾ।

ਕਹਿ ਕਾਰੀਗਰ ਕਰਹਿੰ ਸੁਧਾਰਨ॥੨੮॥ਅੰਤਰ ਬਨਹਿ ਨਿਰੰਤਰ ਕਾਚਾ। ਨਹਿੰ ਨ ਮਸੰਦਨ 'ਕੋ ਮਨ ਸਾਚਾ'। ਸੁਨਿ ਸਿੱਖਨ ਤੇ ਪੁਨ ਬੁਲਵਾਏ। ਨਿਕਟ ਦੇਖਿ ਕਰਿ ਗੁਰ ਫੁਰਮਾਏ॥੨੯॥'ਤਾਲ ਰਚਨ ਮਹਿੰਦੰਭ ਨਕਰੀ-ਅਹਿ। ਇਹ ਸਤਿਗੁਰੁ ਕੋ ਸਦਨ ਬਿਚਰੀਅਹਿ। ਕਨੌਂ ਸਰਫਾ ਤੁਮ ਛਰ ਕਰਿ ਧਰੋ।ਚੁਨੋ ਸਰਬ ਲਗਾਵਨਿ ਕਰੋ॥੩੦॥ਧਨ ਕੀ ਕਮੀ ਨ ਕੋਊ ਰਹੈ। ਸ਼ਰਧਾ ਧਰਹਿ ਸੇਵ ਜੋ ਗਹੈ'।ਸੁਨਿ ਮਸੰਦ ਗਨ ਬਾਕ ਬਖਾਨਜੋ। 'ਸਿੱਖਨ ਕਛੂ ਭੇਵ ਨਹਿੰ ਜਾਨਜੋ॥੩੧॥ਇਕ ਰਾਵਰਿ ਢਿਗ ਆਨ ਬਤਾਵੈਂ:—ਦਰਬ ਮਸੰਦ ਨਹੀਂ ਸਰ ਲਾਵੈਂ[1]—।ਧਨ ਕੋ ਆਵਨ ਜਾਵਨ ਜੋਈ।ਤਿਸ ਗਤਿ ਕੋ ਨਹਿੰ ਜਾਨੈ ਕੋਈ ॥ ੩੨ ॥ ਖਰਚ ਹਜ਼ਾਰਹੁੰ ਕੋ ਨਿਤ ਹੋਵੈ । ਤਿਸਕੋ ਕਹੋ ਕੌਨ ਸਿਖ ਜੋਵੈ। ਹਮ ਰਾਵਰ ਕੀ ਆਗਜਾ ਪਾਇ । ਕਹਿ ਕਰਿ ਗਾਰ੍ਹੀ[2] ਕਾਰ ਕਰਾਇੰ' ॥ ੩੩ ॥ ਇਮ ਕਹਿ ਗਏ ਮਸੰਦ ਮਹਾਂਨੇ । ਇਕ ਦੁਇ ਦਿਨ ਆਛੀ ਗਤਿ ਠਾਨੇ[3]। ਚੁਨਾ ਅਧਿਕ ਲਗਾਵਨ ਕੀਨਾ। ਕੁਛਕ ਤ੍ਰਾਸ ਗੁਰ ਦਿਸ਼ ਕੋ ਚੀਨਾ ॥ ੩੪ ॥ ਕੇਤਿਕ ਦਿਨ ਚਿਨਵਾਵਤਿ ਰਹੇ । ਪੁਨਹ ਆਮਦਨ ਲਘੁ ਧਨ ਲਹੇ। ਕਰਨ ਲਗੇ ਤੈਸੀ ਬਿਧਿ ਕਾਰੁ। ਲਗਿ[4]ਚੁਨਾ ਇਕ ਈਂਟ ਮਝਾਰ॥੩੫॥ ਦੇਖਿ ਸਿੱਖ ਨਹਿੰ ਸਕਹਿੰ ਸਹਾਰੇ। ਸਤਿਗੁਰ ਬਡ ਬੁਨਿਯਾਦ[5] ਉਚਾਰੇ। ਕਾਰ ਮਸੰਦ ਬਨਾਵਹਿੰ ਦੰਭਾ[6]। ਦਿਸ਼ ਦੋਨਹੁੰ ਤੇ ਹੋਤਿ ਅਚੰਭਾ ॥੩੬॥ ਰਹਿ ਨ ਸਕਹਿੰ ਮਿਲਿ ਗੁਰ ਢਿਗ ਆਇੰ[7]। ਜਹਿੰ ਬੈਠੇ ਗੁਰ ਸਹਿਜ ਸੁਭਾਇ। ਕਰ ਜੋਰਤਿ ਕਹਿ ਸਿੱਖ ਸਮੁ-ਦਾਇ।'ਸਰ ਸੌਪਾਨਨਿ ਪੰਕ ਲਗਾਇੰ[8]॥੩੭॥ਕਹੋ ਆਪਕੇ ਲਾਵੈਂ ਕਬੈ।ਚੁਨੇ ਸੰਗ ਈਂਟਕਾ ਸਬੈ । ਨਾਂਹਿ ਤ ਕਰਦਮ ਸੋਂ ਚਿਨਵਾਵਤਿ । ਮੁਹਰੀ ਮਹਿੰ ਚੁਨਾ ਲਗਵਾਵਤਿ'॥੩੮॥ਤ੍ਰਿਤੀ ਬਾਰ ਸੁਨਿ ਕਰਿ ਖੁਟਿਆਈ। ਕੁਛ ਰਿਸ ਕਰਿ ਗੁਰ ਗਿਰਾਅਲਾਈ।'ਸ਼੍ਰੀ ਅੰਮ੍ਰਿਤਸਰਕੀ ਬੁਨਿਯਾਦ[9]।ਭਈ ਸਚਿਰ, ਕਬਿ ਹੋਇ ਨ ਬਾਦ[10]॥੩੯॥ ਏਕ ਬਾਰ ਇਹ ਜਾਇ ਬਿਦਾਰਾ[11] । ਬਨਹਿੰ ਨਵੀਨ ਫੇਰ ਸਰ ਸਾਰ।ਇਨਹਿ ਜਿ ਪੌਲ ਬਨਾਵਨ ਕੀਨ । ਪੋਲੀ ਜਰ[12]

---

[1]ਤਲਾ ਉੱਤੇ ਨਹੀਂ ਲਾਉਂਦੇ। [2]ਪੱਕੀ। [3]ਚੰਗੀ ਤਰ੍ਹਾਂ ਕੀਤਾ। [4]ਲੱਗਣ ਲੱਗਾ। [5]ਨੀਂਹ। [6]ਪਖੰਡ ਵਾਲੀ। [7] ਸਿੱਖ ਆਏ। [8]ਸਰੋਵਰ ਦੀਆਂ ਪੌੜੀਆਂ ਨੂੰ ਗਾਰਾ ਲਗਵਾਂਉਂਦੇ ਹਨ (ਮਸੰਦ)। [9](ਇਹ ਬਚਨ) ਬਿਰਥਾ ਨਹੀਂ ਜਾਏਗਾ। [10]ਹੋਵੇਗਾ। [11]ਜੜ੍ਹ।

ਅਪਨੀ ਕਰਿ ਲੀਨਾ॥੪੦॥ਜਬਿ ਮਸੰਦ ਬਿਨਸਹਿਂ ਨਹਿ ਰਹੈਂ* ।ਸੰਗਤਿ ਬਿਧੈ ਨ ਢੋਈ ਲਹੈਂ।ਤਬਿ ਮੇਰੇ ਸਿਖ ਹੋਇਂ ਬਿਸਾਲਾ। ਕਾਰ ਸਮਾਲਹਿਂ ਗੇ ਇਸ ਤਾਲਾ ॥ ੪੧ ॥ ਈਂਟ ਸੁ ਚੂਨਾ ਅਧਿਕ ਲਗਾਵਹਿਂ । ਪਵਰੀ ਪਾਕੀ ਪਰਮ ਬਨਾਵਹਿਂ।ਸਰਕੀ ਜਰਾਂ ਸਥਿਰ ਜੋ ਕਰੈਂ। ਅਪਨ ਸਥਿਰਤਾ ਕੋ ਸੋ ਭਰੈਂ॥੪੨॥ਦੰਭ ਮਸੰਦਨ ਕੀਨ ਜੁ ਤਾਲਾ। ਜਜ਼ ਨ ਰਹੈ ਇਨਿ ਕੀ ਚਿਰ-ਕਾਲਾ । ਪੁਰਖ ਇਨ ਕੋ ਬ੍ਰਿੰਦ ਬਿਨਾਸੈ । ਪੁਨ ਸਰ ਢਹਿ ਕਰਿ ਥਨਹਿ ਪ੍ਰਕਾਸ਼ੈ॥੪੩॥ ਹੋਨਹਾਰ ਇਨ ਤੇ ਕਰਿਵਾਵਹਿਂਫਲ ਕੋ ਪਾਵਹਿਂ ਤਥਿ ਪਛੁ-ਤਾਵਹਿਂ । ਦੇਹਿ ਭਾਵਨੀ ਕੋ ਫਲੁ ਤਾਲ[1] । ਅਬ ਕਜ਼ਾ ਕਹਿਨ ਬਨੈ ਇਨ ਨਾਲ' ॥੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਮਸੰਦਨ ਸ੍ਰਾਪ' ਪ੍ਰਸੰਗ ਬਰਨਨੰ ਨਾਮ ਇਕ ਪੰਚਾਸਮੋ ਅੰਸੂ ॥ ੫੧ ॥

੫੨. [ਵਾਹਿਗੁਰੂ ਆਪ ਸ੍ਰੋਵਰ ਦੀ ਕਾਰ ਕਰਨ ਆਯਾ]।

ਦੋਹਰਾ ॥ ਮੰਦ ਮਸੰਦਨ ਬ੍ਰਿੰਦ ਕੋ ਸ੍ਰਾਪ ਭਯੋ ਇਸ ਭਾਇ। ਤਨ ਧਰਿ ਸ਼੍ਰੀ ਗੁਰ ਦਸਮੁ ਬਰ ਸਗਰੇ ਦਏ ਖਪਾਇ ॥ ੧ ॥ ਬਲੀ ਤੁਰਕਪਤਿ ਕਾਬਲੀ ਇਸ ਥਲ ਦਲ ਚਲਿ ਆਇ। ਸਰ ਸੋਧਾਨ ਉਖੇਰ ਕਰਿ ਪੁਰ ਦਿਯੋ ਸਭਿ ਥਾਇਂ ॥੨॥ ਸਿੰਘ ਬ੍ਰਿੰਦ ਮਹਿਪਤਿ[2] ਭਏ ਹਤੇ ਜਮਨ[3] ਸਮੁਦਾਇ। ਨੀਵ ਪੁਰਾਤਨ ਤਾਲ ਕੀ ਦੇਖਿ ਭਲੇ ਸੋ ਥਾਇਂ॥੩॥ਕਰੀ ਸੁਧਾਨ ਚਿਨਾਇ ਪੁਨ

[1]ਸਮੇਂ ਸਿਰ (ਤਾਲ=ਅਵਸਰ, ਮੌਕਜ਼ਾ)। (ਅ) ਸਰੋਵਰ ਉਨ੍ਹਾਂ ਨੂੰ ਫਲ ਦੇਵੇਗਾ। [2]ਰਾਜੇ। [3]ਮਲੇਛ ਭਾਵ ਤੁਰਕ [ਸੰਸਃ, ਯਵਨ]।

*ਇਹ ਕਥਾ ਕਵੀ ਜੀ ਤੱਕ ਠੀਕ ਨਹੀਂ ਅੱਪੜੀ ਜਾਪਦੀ। ਮਸੰਦ ਜੋ ਥਾਪੇ ਗਏ ਸਨ ਉਹ ਮੁੱਢ ਵਿੱਚ ਚੰਗੇ ਲੋਕ ਥਾਪੇ ਗਏ ਸਨ, ਤੇ ਚੌਥੇ ਪੰਜਵੇਂ ਪਾਤਸ਼ਾਹ ਦੇ ਆਪ ਥਾਪੇ ਹੋਏ ਸਨ, ਤੇ ਅਜੇ ਪੁਰਾਣੇ ਨਹੀਂ ਸਨ ਹੋਏ। ਉਨ੍ਹਾਂ ਦੇ ਵਿਗੜਨ ਦਾ ਸਮਾਂ ਵੀ ਨਹੀਂ ਸੀ ਆਇਆ। ਇਨ੍ਹਾਂ ਦਾ ਰੱਖਣਾ ਕੱਢਣਾ ਸਤਿਗੁਰਾਂ ਦੇ ਵੱਸ ਸੀ। ਮਸੰਦਾਂ ਦੇ ਵਿਗੜਨ ਦਾ ਸਮਾਂ ਛੇਵੇਂ ਸਤਗੁਰਾਂ ਦੇ ਸਮੇਂ ਦੇ ਅਖੀਰ ਤੋਂ ਹੋਯਾ ਜਾਪਦਾ ਹੈ। ਸੱਤਵੀਂ ਪਾਤਸ਼ਾਹੀ ਦਾ ਬਹੁਤਾ ਵਕਤ ਕੀਰਤ ਪੁਰ ਬੀਤਿਆ ਤੇ ਅੱਠਵੇਂ ਸਤਿਗੁਰ ਬੀ ਥੋੜ੍ਹੇ ਚਿਰ ਵਿੱਚ ਦਿੱਲੀ ਜਾਕੇ ਸਚਖੰਡ ਪਯਾਨਾ ਕਰ ਗਏ। ਨਾਵੇਂ ਸਤਿਗੁਰ ਨੇ ਕੀਰਤ ਪੁਰੋਂ ਉੱਠਕੇ ਅਨੰਦ ਪੁਰ ਬਸਾਯਾ, ਬਾਹਰ ਬੀ ਬਹੁਤ ਚਿਰ ਰਹੇ। ਦਸਮੇਂ ਪਾਤਸ਼ਾਹ ਛੋਟੀ ਉਮਰ ਗੱਦੀ ਤੇ ਬਿਰਾਜੇ ਤੇ ਅਨੰਦ ਪੁਰ ਵੱਲ ਹੀ ਵਿਸ਼ੇਸ਼ ਕਰਕੇ ਰਹੇ। ਇਸ ਸਾਰੇ ਸਮੇਂ ਵਿਚ ਮਸੰਦ ਵਿਗੜੇ। ਪਹਿਲੇ ਚੰਗੇ ਲੋਕ ਮਰ ਚੁਕੇ ਸਨ, ਉਨ੍ਹਾਂ ਦੀ ਉਲਾਦ ਦੇ ਲੋਕੀਂ ਪੂਜਾ ਦੇ ਧਨ ਨਾਲ ਮਲੀਨ ਮਤ ਵਾਲੇ ਹੋ ਗਏ, ਬੰਦਗੀ ਵਿਚ ਢਿੱਲ ਪੈ ਗਈ ਤੇ ਲੋਭ ਲਹਿਰ ਵਿੱਚ ਰੁੜ੍ਹੇ। ਜਦ ਹੀ ਕਿ ਦਸਮੇ ਪਿਤਾ ਜੀ ਨੇ ਵਿਗੜੇ ਡਿੱਠੇ ਤਦ ਹੀ ਪੰਥ ਵਿਚੋਂ ਕੱਢ ਦਿੱਤੇ।

ਚੁਨੋ ਸਰਬ ਲਗਾਇ।ਤਿਮ ਸ਼੍ਰੀ ਹਰਿਮੰਦਰ ਕਰਨੋ ਕੰਚਨ ਰਤਨ ਖਚਾਇ[1] ॥੪॥ ਸੁਨੋ ਕਥਾ ਸਰ ਬਨਨ ਕੀ ਸ਼੍ਰੀ ਅਰਜਨ ਉਪਕਾਰ। ਕਾਰ ਕਰਾਵਤਿ ਤੀਰ ਥਿਤ ਸ਼੍ਰੀ ਮੁਖ ਬਾਕ ਉਚਾਰਿ ॥ ੫ ॥ ਅਨਗਨ ਨਰ ਕੀ ਭੀਰ ਹੈ ਚਾਰਹੁੰ ਦਿਸ਼ ਮਹਿੰ ਲਾਗ। ਚਿਨਹਿੰ ਖਨਹਿੰ 'ਗੁਰੁ ਗੁਰੁ' ਭਨਹਿੰ ਭਜਨ[2] ਭਗਤਿ ਬਡਭਾਗ॥੬॥ਚੌਪਈ॥ ਸ਼੍ਰੀ ਲਛਮੀਪਤਿ ਏਕੰਕਾਰ[3]*। ਜਗ ਸਿਰਜਨ ਪਾਲਨ ਸੰਹਾਰ।ਤੀਨ ਲੋਕ ਸ੍ਵਾਮੀ ਬਡਿ ਚੀਨ। ਦੀਨ ਦਯਾਲ ਨਿਜ ਭਗਤਿ ਅਧੀਨ॥੭॥ਸੱਚ ਖੰਡ ਮਹਿੰ ਸਭਿ ਬਿਧਿ ਜਾਨੀ।ਅਪਨਿ ਸਮੀਪਨਿ ਸਾਥ ਬਖਾਨੀ। 'ਸ਼੍ਰੀ ਨਾਨਕ ਤਨ ਕੋ ਮੈਂ ਧਾਰਨੋ। ਨਰਕ ਪਰਨ ਤੇ ਨਰਨ ਉਬਾਰਨੋ ॥੮॥ ਅਬਿ ਸਰੂਪ ਪੰਚਮ ਤਿਨ ਕੇਰਾ।ਸ਼੍ਰੀ ਅਰਜਨ ਹਿਤ ਜਗਤ ਬਡੇਰਾ[4]। ਭਗਤੁ ਬੇਸ ਮਹਿੰ ਛਪਹਿ ਬਿਸਾਲੇ।ਚਾਹਤਿ ਭਗਤਿ ਪੰਥ ਕਹੁ ਪਾਲੇ ॥ ੯ ॥ ਇਸ ਉਪਾਇ ਮਹਿੰ ਲਗਹਿੰ ਮਹਾਨਾ। ਥਿਰਹਿੰ ਸਦੀਵ ਨਰਨ ਕੱਲਯਾਨਾ। ਸੁਧਾ ਸਰੋਵਰ ਕੋ ਸਿਰਜਾਵਤਿ। ਮਹਾਂ ਮਹਾਤਮ ਕੋ ਦਿਪਤਾਵਤਿ॥੧੦॥ਕਰਨੋ ਚਹਤਿ ਵਿਚ ਸ਼੍ਰੀ ਹਰਿਮੰਦਰ।ਅਵਨੀਤਲ ਮਹਿੰ ਅਦਭੁਤ ਸੁੰਦਰ। ਜਿਸ ਮਹਿੰ ਭਜਨ ਪ੍ਰਵਿਰਤਹਿ ਮਹਾਂ।ਚਹੁੰ ਦਿਸ਼ ਕੇ ਨਰ ਨੰਮ੍ਰਹਿੰ ਤਹਾਂ॥੧੧॥ ਭਗਤਿ ਨਿਰੰਤਰ ਅੰਤਰ[5] ਹੋਇ।ਮੋਕਹੁ ਸਿਮਰਹਿੰ ਗੇ ਸਭਿ ਕੋਇ।ਦੰਭ ਬਿਹੀਨੇ ਪ੍ਰੇਮ ਪ੍ਰਬੀਨ। ਹੋਹਿੰ ਕੀਰਤਨ ਮੈਂ† ਲਿਵਲੀਨ ॥੧੨॥ਮੋਕਹੁ ਸਦਾ ਭਗਤਿ ਹੈ ਪ੍ਯਾਰੀ। ਰਹੌਂ ਬਨਨੋ ਜਨ ਕੇ ਅਨੁਸਾਰੀ। ਭਗਤਿ ਭੇਖ ਧਰਿ ਬਿਦਤਨੋ ਜੈਸੇ। ਭਗਤਿ ਬਸੀ[6] ਦਿਖਰਾਵੌਂ ਤੈਸੇ॥੧੩॥ ਅਬਿ ਮੈਂ ਸਰ ਕੀ ਕਾਰਕਮਾਵੌਂ।ਛਪਨ ਹੋਤ ਬਪੁਕੋ ਪਲਟਾਵੌਂ[7]।ਇਮਕਹਿ ਕਰਿ ਮਧਸੂਦਨ ਮਾਧੌ[8]।ਬਨ ਮਜੂਰ ਤਨ ਕਟ ਪਟ ਬਾਧੌ[9]॥੧੪॥ਕਹੀ ਕੰਧ ਖਨਿਬੇ ਹਿਤ ਧਾਰੀ। ਗਹੀ ਟੋਕਰੀ ਹਾਥ ਮਝਾਰੀ।ਮਹਿਮਾ ਭਗਤਨਿ ਕੀ ਬਡਕਾਰਨ[10]।ਬਸੀ ਪ੍ਰੇਮ ਅਪਨਪੌ[11] ਦਿਖਾਰਨ॥੧੫॥ਜਗਤ ਕੰਤ ਜਗ ਗੁਰ ਪੁਰਿ[12] ਆਏ। ਮਿਲੇ ਮਜੂਰਨਿ[13] ਕਾਰ ਕਮਾਏ। ਬ੍ਰਹਮਾਦਿਕ ਸ਼ਿਵ ਕੋ

[1]ਜੜਵਾਕੇ। [2]ਸਿਮਰਣ ਕਰਦੇ ਹਨ। [3]ਆਦਿ ਮਾਯਾ ਦੇ ਪਤੀ ਵਾਹਿਗੁਰੂ ਜੀ। ਕੁਦਰਤ ਦੇ ਕਾਦਰ ਜੀ। [4]ਸ੍ਰੀ ਅਰਜਨ ਜੀ (ਜਿਨ੍ਹਾਂ ਦੇ ਅੰਦਰ) ਜਗਤ ਦਾ ਹਿਤ ਬਹੁਤ ਹੈ। [5]ਸਦਾ ਅੰਦਰ। [6]ਭਗਤਾਂ ਦੇ ਅਧੀਨ ਹੋਯਾ ਹੋਯਾ। [7]ਪਰਮੇਸ਼ੁਰ (ਦੇਖੋ ਗੁਰੂ ਗ੍ਰੰਥ ਕੋਸ਼ ਪਾਃ ਦੂਃ ਸੁਸੋਟੀ ਵਾਲਾ)। [8]ਲੱਕ ਬਸਤ੍ਰ ਬੰਨ੍ਹਿਆ। [9]ਭਗਤਾਂ ਦੀ ਮਹਿਮਾ ਵਡਿਆਉਣ ਲਈ। [10]ਆਪਣਾ ਆਪ। [11]ਜਗਤ ਗੁਰੂ ਦੀ ਪੁਰੀ ਵਿੱਚ। [12]ਮਜੂਰਾਂ ਵਿਚ ਰੈਲਕੇ।

*ਦੇਖੋ ਇਸੇ ਅੰਸੂ ਦੇ ਅੰਕ ੪੭ ਤੇ ਅੰਸੂ ੩੦ ਅੰਕ ੭ ਦੀ ਹੇਠਲੀ ਟੂਕ। †ਪਾਃ—ਮਨ।

ਸੁਧਿ ਹੋਈ।ਕੌਤਕ ਪਿਖਨ ਦੇਵ ਸਭਿ ਕੋਈ॥੧੬॥'ਜੈ ਜੈ' ਭਨਤਿ ਗਗਨ ਮਹਿੰ ਆਏ। ਅਦਭੁਤ ਗਤਿ ਦੇਖਤਿ ਸੁਰ ਛਾਏ[1]। ਬਿਸਮਤਿ ਚਿਤ ਨਿਜ ਬਿਖੈ ਬਖਾਨੈ।–ਇਨ ਕੇ ਚਲਿਤ ਇਹੀ ਪ੍ਰਭੁ ਜਾਨੈਂ॥੧੭॥ਨਿਜ ਪ੍ਰੀਤਮਕੇ ਨਿਤ ਹਿਤਕਾਰੀ।ਬਿਦਤਾਵਤਿ ਇਮਿ ਜਗਤ ਮਝਾਰੀ। ਭਗਤ ਸਰੂਪ ਏਕ ਭੁਵ ਧਾਰਾ[2]।ਦੁਤੀਏ ਸੋ ਬਸਿਰਹਿਨਦਿਖਾਰਾ[3]॥੧੮॥ਭਗਤਿ ਕਬੀਰਨਿਕੇਤ ਸਿਧਾਏ। ਬਨਿ ਬਨਜਾਰਾ ਖੇਪ[4]ਚਲਾਏ। ਨਾਮ ਦੇਵ ਕੋ ਛਾਪਰ ਛਾਯੋ[5]। ਭਗਤਨਿ ਵਤਸਲ ਬਿਰਦ ਦਿਖਾਯੋ॥੧੯॥ ਫੇਰਿ ਦੇਹੁਰਾ ਗਊ ਜਿਵਾਈ। ਮੁਗਲਰੂਪ ਧਰਿ ਮਿਲੇ ਗੁਸਾਈਂ।ਗਏ ਸੈਨ ਕੇ ਤਨ ਧਰਿ ਨਾਈ[6]।ਪ੍ਰੀਤਮੁ ਹਿਤ ਨ੍ਰਿਪ ਸੇਵ ਕਮਾਈ ॥ ੨੦ ॥ ਕੌਨ ਕੌਨ ਇਨ ਕਰਮ ਗਿਨੀਜੈ। ਬਸਿ ਭਗਤਨ ਕੇ ਸਦਾ ਲਖੀਜੈ–। ਕਹੀ ਗਹੀ ਕਰ ਪ੍ਰਭੁ ਸਮਰੱਥ। ਧਰੀ ਟੋਕਰੀ ਦੂਸਰ ਹੱਥ ॥ ੨੧ ॥ ਹਰਿਮੰਦਰ ਜਿਸ ਥਲ ਚਿਨਵਾਇ। ਖਨਨ ਲਗੇ ਮ੍ਰਿਤਕਾ ਤਹਿੰ ਜਾਇ। ਕਾਰ ਨਿਕਾਸਹਿੰ ਵਹਿਰ ਗਿਰਾਈ। ਦੇਖਤਿ ਭਏ ਦੇਵ ਸਮੁਦਾਈ॥੨੨॥ਪਲਟਿ ਪਲਟਿ ਅਪਨੋ ਤਨ ਸਾਹੈ।ਆਇਲਗੇ ਸਗਰੇ ਸਰ ਕਾਰੇ।ਤਿਨ ਕੋ ਪ੍ਰੇਰਤਿ ਕਾਰ ਕਰਾਵਹਿੰ। ਕਹਿ ਸਭਿ ਸੋਂ ਉਤ-ਸਾਹ ਬਧਾਵਹਿੰ॥੨੩॥ ਛਿਨਿਕ ਮਾਤ੍ਰ ਮਹਿੰ ਮਾਟੀ ਪਾਟੀ[7]। ਸਭਿ ਨਿਕਾਸ ਕਰਿ ਬਾਹਰ ਸਾਟੀ[8]।ਸ਼੍ਰੀ ਅਰਜਨ ਕਰ ਨਿਰਨੈ ਹੇਰੈਂ।–ਆਜ ਕਾਰ ਕੋ[9] ਕਰਹਿ ਘਨੇਰੇ?॥੨੪॥ਸੰਗਤਿ ਨਹੀਂ ਕਹੂੰ ਤੇ ਆਈ।ਜਿਤ ਕਿਤ ਦੀਖਤਿ ਜਨ ਸਮੁਦਾਈ।ਬੇਸ ਅਨੂਪਮ ਅਦਭੁਤ ਕ੍ਰਾਂਤਿ। ਕਰਤਿ ਕਾਰ ਕੋ ਸ਼ੋਭਤਿ ਗਾਤਿ–॥੨੫॥ਸ੍ਰੈਯਾ॥ਸ਼੍ਰੀਗੁਰ ਏਵ ਬਿਚਾਰਿਨਿਹਾਰਤਿ–ਹੈ ਸਭਿ ਮਹਿੰਇਕ ਸੁੰਦਰ ਛੈਲਾ। ਚਾਰੁ ਬਿਲੋਚਨ ਸੋਚ ਬਿਮੋਚਤਿ, ਪ੍ਰੇਰਤਿ ਹੈ ਸਭਿਹੂੰਨ ਛਬੀਲਾ।ਬ੍ਰਿੰਦ[10] ਅਦਾਇਬ ਰਾਖਤਿ ਹੈਂ, ਅਭਿਲਾਖਤਿ ਭਾਖਤਿ ਹੈਂ ਗੁਨ ਸ਼ੀਲਾ।ਔਰ ਨਹੀਂ ਜਗਮੋਰ[11]ਇਹੀ ਇਸੁਠੌਰ ਬਿਖੈਦਿਖਰਾਵਤਿ ਲੀਲਾ–॥੨੬॥ਲਘੁ ਕਾਲ ਮੈਂ ਕਾਰ ਬਿਸਾਲ ਕਰੀ ਥਲ ਜਾਂਹਿ ਬਿਖੈ ਚਿਨਿਬੋ ਹਰਿ-ਮੰਦਿਰ। ਮ੍ਰਿਤਕਾ ਤਹਿੰ ਤੇ ਕਰਿ ਤ੍ਵਰਨਤਾ ਨਿਕਸਾਇ ਲਈ ਸਗਰੀ ਸਰ

---

[1](ਅਕਾਸ਼ ਵਿਚ) ਛਾ ਗਏ। [2]ਸੰਸਾਰ ਵਿਚ ਤਾਂ ਇਕ ਭਗਤ ਸਰੂਪ ਧਾਰਿਆ। [3]ਦੂਸਰਾ (ਰੂਪ) ਭਗਤ ਦੇ ਅਧੀਨ ਰਹਿਣ ਵਾਲਾ ਦਸਿਆ ਹੈ। [4]ਵਣਜ। [5]ਛਪਰੀ ਛੱਤੀ। [6]ਸੈਨ ਦੀ ਖਾਤਰ ਨਾਈ ਦਾ ਰੂਪ ਧਾਰਕੇ। [7]ਭਾਵ ਸੋਨ ਵਾਸਤੇ। [8]ਮਿੱਟੀ ਪੁੱਟੀ। [9]ਸੁੱਟੀ। [10]ਕੌਣ। [11]ਸਾਰੇ ਉਸ ਦਾ। [12]ਜਗਤ ਦੇ ਸ਼ਿਰੋਮਣ। *ਪਾ–ਸੋਂ।

ਅੰਦਰ।ਜਸੁ ਭਾਖਿ ਮਹਾਤਮ ਆਨਨ ਤੇ ਕਰਵਾਵਤਿ ਹੈਂ ਕਰ ਤੇ ਤਨ ਸੁੰਦਰ।ਇਕ ਆਵਤਿ ਹੈਂ,ਇਕ ਜਾਤਿ ਨਿਕਾਸਤਿ ਸ਼੍ਰੀਗੁਰ ਦੇਖਤਿ ਭੇ ਕਰਿ ਨੰਦਰ[1]॥੨੭॥–ਚਿਤ ਚੌਂਪ ਧਰੀ ਸੁਰ ਗੋਪ[2]ਅਹੈਂ ਪਲਟੇ ਤਨ–ਜਾਨਿਗੁਰੂ –ਚਲਿ ਆਏ–।ਜਿਮਿ ਸੂਰਜ ਥਾਲ[3] ਬਿਲੋਕਤਿ ਹੀ ਅਰਬਿੰਦ ਬਿਲੋਚਨ ਦੈ ਬਿਕਸਾਏ। ਬਰ ਛੀਨ ਮਿਲੀ ਜੁਗ ਮੂਰਤ ਕੀ ਇਕ ਜੋਤਿ ਸੂਬੋਤਮ ਹੀ ਉਮਹਾਏ[4]।ਅਵਲੋਕਤਿ ਕੀਰਤਿ ਕੋ ਬਰਨੈਂ ਕੁਨਸਾਰ ਸਮੈਂ ਬਿਚ ਰਾਗ ਸੁਹਾਏ॥੨੮॥ਦੋਹਰਾ॥ਸੁਹੀ ਰਾਗ ਸੁ ਛੰਤ ਕਰਿ ਜੁਕਤਿ ਬਿਲਾਵਲੁ ਗਾਇ। ਅਪਨ ਅਨੰਦ ਬਿਲੰਦ ਕੋ ਦਿਯੋ ਜਨਾਇ ਸੁਨਾਇ ॥੨੯॥ ਸ਼੍ਰੀ ਮੁਖਵਾਕ–

ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੋ ਜੋ ਕਾਰੁ ਛਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥ ੧ ॥ ਨਵਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਪ੍ਰਭ ਅਪਨੇ ਕੇ ਅਬਰਣੁ ਜਿਸੁ ਵਡਿਆਈ ਰਾਮ ॥੨॥ ਜਿਸਕਾ ਕਾਰਜੁ ਤਿਨਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਵਿੰਦ ਅਨਦ ਉਪਜੇ ਸਾਧ ਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੋਰਾ ਤਿਸਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਧਾਰਾ॥ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਹੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੈ ॥ ਗੁਰ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੈ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਦਿਡ ਪੁੰਨੀ ਪੇਖਿ ਦਰਸਨੁ ਜੀਜੈ ॥ ੪ ॥ ੭ ॥ ੧੦ ॥

---

[1]ਨਿਗਾਹ ਕਰਕੇ। [2]ਛਿਪੇ ਹੋਏ ਦੇਵਤੇ। [3]ਚੜ੍ਹਦਾ ਸੂਰਜ। [4]ਉਮਾਹ ਵਿਚ ਆਏ।

ਦੋਹਰਾ॥ ਇਮ ਸਨਮੁਖ ਹੁਇ ਕਰਿ ਖਰੇ ਗਾਈ ਸਿਛਤਿ ਸੁਨਾਇ।ਵਧਨੋ ਪ੍ਰੇਮ ਦੋਊ ਦਿਸ਼ਨਜਲ ਅਨੰਦਚਖਆਇ[1]॥੩੦॥ਚੌਪਈ॥ਸ਼੍ਰੀਅਰਜੁਨ ਅਰਜ਼ਨਿ ਕਰਿ[2]ਨੀਕੇ। ਅਰਜਨ[3] ਕੀਰਤਿ ਗੁਨ ਪ੍ਰਭੁ ਹੀ ਕੇ। ਨਿਕਟਿ ਹੋਇ ਕਰਿ ਦੋਨਹੁੰ ਹਾਥ। ਪਰਸੇ ਪਦ ਅਰਬਿੰਦਨਿ ਸਾਥ ॥੩੧॥ ਗਹਿ ਤ੍ਰਿਲੋਕਪਤਿ ਅੰਕ ਭਰੇ ਹੈਂ[4]। ਪਰਮ ਪ੍ਰੇਮ ਨੇ ਬਿਸੁਧ ਕਰੇ ਹੈਂ। ਸ਼ੋਭਤਿ ਬਦਨ ਚੰਦ ਮਾਨਿੰਦ।ਬਾਕ ਸੁਧਾ ਬੋਲੇ ਸੁਖਕੰਦ॥੩੨॥[5]ਜਗਤ ਭਗਤਿ ਮਗ ਸ਼ੁਭ ਬਿਸਤਾਰ।ਸਰ ਕੋ ਰਚਨੋ ਪਰਮ ਉਪਕਾਰ। ਜਿਸ ਤੇ ਸਿੱਖੀ ਥਿਰਹਿ ਸਦੀਵਾ। ਗਾਇ ਕੀਰਤਨੁ ਕਰਿ ਮਨ ਨੀਵਾਂ॥੩੩॥ਸਰ ਅੰਦਰ ਅਬਿ ਸ਼੍ਰੀ ਹਰਿਮੰਦਰ। ਸਿਰਜਹੁ ਜਿਸਕੀ ਰਚਨਾ ਸੁੰਦਰ।ਜਰਹਿੰ ਜਵਾਹਰ ਜ਼ੇਬ[6]ਬਿਲੰਦਾ। ਸ਼ੋਭਹਿ ਬਹੁ ਜਿਸ ਪੂਰਨ ਚੰਦ॥੩੪॥ਚਹੁੰਦਿਸ਼ ਕੋ ਚਹੁੰ ਦਰ ਸਿਰਜਾਵਹੁ। ਰੁਚਿਰ ਬੰਗਲਾ ਉਰਧ[7] ਕਰਾਵਹੁ।ਪਸ਼ਚਮੁ ਦਿਸ਼ ਕੋ ਸੇਤੁ[8]ਰਚਾਵਹੁ।ਤੀਰਥ ਤੀਰ ਪੈਰ ਬਨਿਵਾਵਹੁ[9]॥੩੫॥ਸ਼੍ਰੀ ਅਰਜਨ ਕੀ ਪਕਰੇ ਬਾਹੂ।ਬਨੈਂਤ ਬਤਾਵਤਿ ਸਭਿ ਜਗ ਨਾਹੂੰ[10]। [11]ਇਹੁ ਮੇਰੋ ਮੰਦਰ ਬਰੁ ਹੋਇ । ਜਿਸ ਕੋ ਸਮਤਾ ਕਰਹਿ ਨ ਕੋਇ ॥੩੬॥ ਤੀਨ ਲੋਕ ਮਹਿੰ ਹੋਹਿ ਨ ਜੈਸੋ। ਭਜਨ ਪ੍ਰਤਾਪ ਬਨਹਿ ਨਿਤਿ ਐਸੋ। ਨਰਕ ਨਿਵਾਰਣ ਕਾਰਣ ਮੋਖ।ਮੇਰੋ ਸਿਮਰਨ ਹੁਇ ਨਿਰਦੋਖ॥੩੭॥ਜੋ ਨਰ ਸ਼ਰਧਾ ਧਰਿ ਉਰ ਪਰਮੂ। ਗਾਇਂ ਕੀਰਤਨ ਹੁਇ ਨਿਸ਼ਭਰਮ। ਮੁਹਿ ਕੋ ਮਿਲਹਿੰ ਆਇ ਨਿਹਸੰਸੈ। ਜਨਮ ਮਰਨ ਕੇ ਬੰਧ ਬਿਧ੍ਵੈਸੈ[12]॥੩੮॥ਇੱਤਯਾਦਿਕ ਸਭਿ ਬਨੈਂਤ ਬਤਾਏ।ਭਗਤਿ ਪ੍ਰਤਾਪ ਅਧਿਕ ਬਿਰਧਾਏ।[13]ਜਨੋਂ ਕਨੋਂ ਕਰਿ ਸਿੱਖੀ ਬਿਸਤਾਰਹੁ। ਨਰਕ ਪਰਨ ਤੇ ਨਰਨਿ ਉਬਾਰਹੁ॥੩੯॥ਫੇਰ ਜੁੱਧ ਤੁਰਕਨ ਸੋਂ ਕਰੀਅਹਿ। ਅਪਰ ਪੰਚ ਤਨ ਜੋਤਿ ਸੰਚਰੀਅਹਿ[14]।ਪੰਥ ਖਾਲਸਾ ਰਚਹੁ ਬਿਸਾਲਾ।ਰੱਖਨਕ ਸਰ ਕੋ ਹੁਇ ਸਭਿ ਕਾਲਾ॥੪੦॥ਕਰਹਿ ਨਿਰੰਤਰਿ ਕੀਰਤਿ ਮੇਰੀ। ਪਰਥਿਰਤਹੁ[15] ਸ਼ੁਭ ਰੀਤਿ ਘਨੇਰੀ।ਪੁਨ ਮਮ ਤਨ ਮੈਂ ਲੈਤਾ ਪਾਵਹੁ।ਜਿਸ ਹਿਤ ਤਨ ਧਾਰਹੁ ਸੁਖਦਾ-

---

[1]ਅਨੰਦ ਨਾਲ ਨੇਤ੍ਰਾਂ ਵਿਚੋ ਜਲ ਆ ਗਿਆ। [2]ਏਕਤ੍ਰੀਆਂ ਕਰਕੇ। [3]ਉੱਜਲ। [4]ਤ੍ਰਿਲੋਕੀ ਪਤੀ ਨੇ ਜੱਫੀ ਪਾਈ। [5]ਸ਼ੇਰਾ [ਅਰਬੀ=ਜ਼ੇਬ]। [6]ਧੁਰ ਛੱਤ ਦਾ ਵਿਚਕਾਰਲਾ ਵਡਾ ਗੁੰਬਦ ਉਚਾ ਬਣਵਾਓ। [7]ਪੁਲ। [8]ਸਾਰੇ ਜਗਤ ਦੇ ਸ੍ਵਾਮੀ ਜੀ। [9]ਬੰਧਨ ਨਾਸ਼ ਕਰਕੇ। [10]ਹੋਰ ਪੰਜ ਦੇਹਾਂ ਵਿਚ ਜੋਤ ਦਾ ਪ੍ਰਵੇਸ਼ ਕਰੋ, ਭਾਵ ਗੁਰੂ ਹਰਿਗੋਬਿੰਦ ਜੀ ਤੋਂ ਗੁਰੂ ਗੋਬਿੰਦ ਸਿੰਘ ਜੀ ਤਕ। [11]ਪ੍ਰਚਾਰੋ।

ਵਹੁ'॥੪੧॥ਇਮ ਕਹਿ ਸੁਨਿ ਮਿਲਿ ਅੰਤਰ ਧਯਾਨੇ। ਪੁਨ ਸੁਰ ਗਨ ਅਤਿ ਪ੍ਰੀਤੀ ਠਾਨੇ।ਸ਼੍ਰੀ ਅਰਜਨ ਕੋ ਬੈਦਨ ਕੀਨਸਿ।ਨਾਮ ਨਿਵੇਦਨ ਕਰਿ ਹਿਤ ਭੀਨਸ[1] ॥੪੨॥ ਬਿਨਤੀ ਭਨਿ ਭਨਿ ਗੇ ਸੁਰਪੁਰਿ ਕੋ। ਕਰਤਿ ਪਰਸਪਰ ਜਸ ਸਤਿਗੁਰਕੋ।ਸੰਗਤਿ ਕਾਰ ਕਰਤਿ ਸਰ ਕੇਰੀ।ਹੇਰਿ ਹੇਰਿ ਮਤਿਬਿਸਮ ਬਡੇਰੀ॥੪੩॥[2]"ਸ਼੍ਰੀ ਗੁਰ ਅਰਜਨ ਧਰਿ ਅਹਿਲਾਦਾ।ਇਹੁ ਥੇ ਕੌਨ*ਕੀਨ ਸੰਬਾਦਾ[3]? । ਨਏ ਅਨੂਠੇ ਬੇਸ ਬਿਸਾਲੇ। ਕਿਤ ਤੇ ਆਇ ਕਹਾਂ ਇਹੁ ਚਾਲੇ? ॥੪੪॥ ਸਰ ਕੀ ਕਾਰ ਕਮਾਵਤਿ ਗਏ। ਇਨ ਕੋ ਭੇਤ ਨ ਕਿਨਹੂੰ ਲਏ†'॥ਪੁਨ ਸ਼੍ਰੀ ਅਰਜਨ ਥਰੇ ਬਿਰਾਜੇ।ਕਹਤਿ ਕਰਾਵਤਿ ਸਰ ਕੋ ਕਾਜੇ

---

[1]ਹਿਤ ਨਾਲ ਭਿੱਜੇ ਨਾਮ ਪ੍ਰਗਟ ਕੀਤੇ। [2]ਸਿੱਖ ਹੈਰਾਨ ਹੋ ਵਿਚਾਰਦੇ ਹਨ। [3]ਸ਼੍ਰੀ ਗੁਰੂ ਅਰਜਨ ਦੇਵ ਜੀ ਨਾਲ ਇਹ ਕੌਣ ਸਨ ਜੋ ਆਨੰਦ ਨਾਲ ਸੰਬਾਦ ਕਰਦੇ ਰਹੇ ਹਨ।

*ਇਸ ਅੰਸੂ ਵਿੱਚ ਏਕੰਕਾਰ ਅਕਾਲ ਪੁਰਖ ਦਾ ਮੰਦਿਰ ਦੀ ਸੋਵਾ ਵਿੱਚ ਆਪ ਸ਼ਾਮਲ ਹੋਣਾ ਕੋਈ ਆਤਮਿਕ ਕੌਤਕ ਹੈ ਜਿਸ ਦਾ ਭਾਵ ਹੈ ਕਿ ਉਨ੍ਹਾਂ ਦਾ ਆਪਣਾ ਹੱਥ ਇਸਦੀ ਰਚਨਾ ਤੇ ਉਸਾਰੀ ਵਿੱਚ ਹੈਸੀ, ਜਿਸਨੂੰ ਅਸੀਂ ਸਮਝ ਨਹੀਂ ਸੱਕਦੇ ਕਿਉਂਕਿ ਉਹ ਕੋਈ ਸੂਖਮ ਆਤਮ ਖੇਲ ਹੈ। ਸਾਡੀ ਸਮਝ ਰੌਚਰਾ ਕਰਨ ਲਈ ਸਾਡੀ ਬੋਲੀ ਤੇ ਸੰਮਝ ਦੇ ਜ਼ੀਕੇ ਮੁਜਬ ਕਵਿ ਜੀ ਨੇ ਐਉਂ ਵਰਣਨ ਕੀਤਾ ਹੈ ਕਿ ਜਿਵੇਂ ਇਸ ਵਿਚ ਵਾਹਿਗੁਰੂ ਜੀ ਦੇ ਨਿਜ ਹੱਥ ਹੋਣ ਦੀ ਸਾਨੂੰ ਸੋਝੀ ਹੋ ਜਾਵੇ। ਇਸੇ ਭਾਵ ਨੂੰ ਗੁਰੂ ਜੀ ਨੇ ਆਪ ਬਾਣੀ ਵਿੱਚ ਐਉਂ ਦੱਸਿਆ ਹੈ:—ਸੰਤਾ ਕ ਕਾਰਜਿ,ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਇਸੇ ਅੰਸੂ ਦੇ ਅੰਕ ੭ ਵਿੱਚ ਆਏ ਲਛਮੀ ਪਤ ਤੋਂ ਮੁਰਾਦ ਵਿਸ਼ਨੂੰ ਜੀ ਦੀ ਨਹੀਂ ਜਿਸ ਨੂੰ ਆਪ ਨੇ 'ਏਕੰਕਾਰ' ਕਿਹਾ ਹੈ। ਕਿਉਂਕਿ ਉਨ੍ਹਾਂ ਦਾ ਨਿਵਾਸ ਵੈਕੁੰਠ ਵਿਚ ਹੈ, ਤੇ ਅੰਕ ੮ ਵਿੱਚ ਏਕੰਕਾਰ ਦਾ ਨਿਵਾਸ ਸਚਖੰਡ ਵਿੱਚ ਦੱਸਿਆ ਹੈ ਤੇ ਸਚਖੰਡ ਵਿੱਚ ਅਕਾਲ ਪੁਰਖ ਦਾ ਨਿਵਾਸ ਹੈ ਯਥਾ—ਸਚਖੰਡਿ ਵਸੈ ਨਿਰੰਕਾਰੁ। ਫਿਰ ਏਕੰਕਾਰ ਨਾਮ ਵੀ ਅਕਾਲ ਪੁਰਖ ਦਾ ਹੈ ਵਿਸ਼ਨੂੰ ਦਾ ਨਹੀਂ, ਜੈਸੇ 'ਭੂਮ ਛੁਟੇ ਤੇ ਏਕੰਕਾਰ'। ਲਛਮੀ ਪਤ ਤੋਂ ਮੁਰਾਦ ਏਥੇ ਹੈ 'ਉਹ ਕਿ ਜਿਸਦੀ ਕੀਤੀ ਹੋਈ ਤੇ ਜਿਸਦੇ ਵੱਸ ਵਿੱਚ ਹੈ ਮਾਯਾ । ਜੋ ਕੁਦਰਤ ਦਾ ਕਰਤਾ ਤੇ ਕਾਦਰ ਹੈ' ਯਥਾ—ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ। ਦੇਖੋ ਇਸੇ ਰਾਸ ਦੇ ਅੰਸੂ ੩੦ ਦੇ ਅੰਕ ੭ ਦੀ ਹੇਠਲੀ ਟੂਕ।

†ਇਕ ਲਿਖਤੀ ਨੁਸਖੇ ਵਿੱਚ—ਸ਼੍ਰੀ ਗੁਰ ਅਰਜਨ...ਕਿਨਹੂੰ ਲਏ—ਛੇ ਤੁਕਾਂ ਦੀ ਥਾਵੇਂ ਦਸ ਤੁਕਾਂ ਦਾ ਪਾਠ ਐਸਤਰ੍ਹਾਂ ਹੈ:—'ਇਹ ਥੇ ਕੇਹ ਕੀਨ ਸੰਬਾਦਾ'। ਸਿੱਖਨ ਬੂਝੇ ਗੁਰੂ ਬਿਸਾਲੇ। 'ਆਗੈ ਨਾਹਿਨ ਕਿਸੇ ਦਿਖਾਲੇ (=ਦੇਖੇ)' ॥ ੪੪ ॥ ਸੁਨਿ ਸਿੱਖਨ ਤੇ ਗੁਰੂ ਬਖਾਨਾ। 'ਦੇਵਨ ਸਹਤ ਅਜੇ ਭਗਵਾਨਾ'। (ਸਿੱਖਾਂ ਪੁੱਛਿਆ) 'ਨਏ ਅਨੂਠੇ ਬਸ ਬਿਸਾਲੇ। ਕਿਤ ਤੇ ਆਇ ਕਹਾਂ ਇਹੁ ਚਾਲੇ'। (ਗੁਰੂ ਜੀ ਕਿਹਾ) 'ਸਰ ਕੀ ਕਾਰ ਕਮਾਵਤਿ ਗਏ। ਇਨ ਕੋ ਭੇਤ ਨ ਕਿਨਹੂੰ ਲਏ'।

॥੪੫॥ਬ੍ਰਿੰਦ ਸਿੱਖ ਅਰੁ ਲਗੇ ਮਜੂਰ।ਹੋਇ ਕਾਰ ਬਹੁ ਥਿਰੇ ਹਜੂਰ।ਸੰਗਤਿ ਅਨਿਕ ਆਇ ਇਕ ਜਾਇ। ਰਹੈਂ ਜਿਤਿਕ ਸਰ ਕਾਰ ਕਮਾਇੰ ॥ ੪੬ ॥ ਦੋਹਰਾ ॥ ਸੁਧਾ ਸਰੋਵਰ ਕੀ ਸ਼ੁਭਤਿ ਚਹੁੰਦਿਸ਼ ਬਨਹਿ ਸਪਾਨ। ਮਹਾਂ ਮਹਾ-ਤਮ ਕੋ ਭਨਤਿ ਸ਼੍ਰੀ ਅਰਜਨ ਸੁਖਦਾਨ॥੪੭॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯਰਾਸੇ'ਸ਼੍ਰੀ ਪ੍ਰਭੂ ਸਰ ਕੀ ਕਾਰ ਕਰਨ*'ਪ੍ਰਸੰਗ ਬਰਨਨੰ ਨਾਮ ਦੋਇਪੰਚਾਸਮੋ ਅੰਸੂ ॥੫੨॥

੫੩. [ਹਰਿਮੰਦਿਰ ਜੀ ਦੀ ਉਸਾਰੀ। ਸੰਤੋਖ ਸਰ ਦੀ ਮਿੱਟੀ ਭਲੇ ਵਿਛਾਈ]।

ਦੋਹਰਾ॥ਪੁਨ ਸਤਿਗੁਰੁ ਬਿਚਾਰਿ ਕੈ ਸੰਮਤ ਬ੍ਰਿਧ ਤੇ ਆਦਿ[1]। ਚਹਤਿ ਰਚਨੋ ਨਿਜ ਸਦਨ[2] ਕੋ ਜਿਸ ਕੀ ਥਿਰ ਬੁਨਿਯਾਦ ॥੧॥ ਚੌਪਈ ॥ ਸੁਨਿ ਕੈ ਸਿਖ ਆਦਿਕ ਗੁਰੁਦਾਸ। ਭਗਤੂ ਬਹਿਲੋ ਧਰੇ ਹੁਲਾਸ।'ਸਰ ਅੰਦਰ ਹਰਿਮੰਦਰ ਸੁੰਦਰ।ਸਿਰਜਹਿ ਸਮਤਾ ਲਹਿ ਨ ਪੁਰੰਦਰ[3]'॥੨॥ਸੁਨਿ ਸਿੱਖਨ ਉਤਸਾਹੁ ਬਡੇਰਾ। ਪੰਚਾਂਮ੍ਰਿਤ[4] ਕਰਿਵਾਇ ਘਨੇਰਾ। ਗਮਨੇ ਗੁਰੁ ਭਾਲ ਕੇ ਮਾਂਹੀ। ਸੰਗਤਿ ਬ੍ਰਿੰਦ ਸੰਗ ਮੈਂ ਜਾਹੀਂ॥੩॥ਕਾਰੀਗਰਨਿ ਬੁਲਾਵਨ ਠਾਨਾ।ਸ਼੍ਰੀਮੁਖਤੇ ਸਭਿ ਬਜੋਂਤ ਬਖਾਨਾ । 'ਹਰਿ ਮੰਦਰ ਇਸ ਰੀਤਿ ਬਨਾਵਹੁ ।ਚਾਰ ਦ੍ਵਾਰ ਚਹੁੰ ਦਿਸ਼ਨ[5] ਰਖਾਵਹੁ॥੪॥ਨਗਰ ਦਿਸ਼ਾ ਸਰ ਸੇਤ ਰਚੀਜਹਿ।ਦ੍ਵਾਰ ਦਰ-ਸ਼ਨੀ ਸਰ ਤਟ ਕੀਜਹਿ । ਹਰਿਮੰਦਰ ਕੀ ਕੁਰਸੀ ਸਾਰਹੁ। ਤਾਲ ਨੀਰ ਤੇ ਊਰਧ ਉਠਾਰਹੁ[6]॥੫॥ਸ੍ਵਰਗ ਦਾਰੀਆਂ[7] ਭਰੇ ਬਨਾਵਹੁ। ਪੂਰਬ ਦਿਸ਼ਿ ਹਰਿ ਪੌੜ ਚਿਨਾਵਹੁ।ਚਹੁੰਦਿਸ਼ਿ ਕੀ ਪਰਕਰਮਾਂ ਕਰੀਅਹਿ[8] । ਗਾਢੀ ਨੀਵ ਭਰੇ ਤੇ ਧਰੀਅਹਿ ॥੬॥ ਦਰਿ ਮੰਦਰ ਕੇ ਚਾਰੋਂ ਜੋਇ । ਦੁਇ ਦੁਇ ਛਾਤ ਚਉ-ਗਿਰਦੇ ਹੋਇ।ਮੱਧ ਜਾਇ ਉਚੀ ਇਕ ਛਾਤ।ਊਪਰ ਮਿਲਿ ਸਮਹੁਇ, ਸਭਿ ਭਾਂਤਿ॥੭॥ਤਿਸ ਪਰ ਰੁਚਿਰ ਬੰਗਲਾ[9] ਥਪਹਿ । ਕੰਚਨ ਤੇ ਚਹੁੰਦਿਸ਼ ਮਹਿ ਦਿਪਹਿ[10]। ਇਮ ਥਪਾਇ ਸ਼੍ਰੀ ਮੁਖ ਬਿਧਿ ਸਾਰੀ । ਪੁਨ ਬ੍ਰਿਧ ਸੋਂ ਗੁਰ ਗਿਰਾ ਉਚਾਰੀ॥੮॥'ਸਿਮਰਹੁ ਸਭਿ ਸਤਿਗੁਰ ਸੁਖਰਾਸ।ਖਰੇ ਹੋਇ ਕੀਜਹਿ ਅਰ ਦਾਸ । ਅਵਿਚਲ ਨੀਵ ਧਰੀ ਗੁਰੁ ਨਾਨਕ। ਮੰਦਰ ਸੁਭਹਿ ਲਗਹਿੰ ਮਣਿ ਮਾਣਿਕ[11]॥੯॥ਹੁਕਮ ਸੁਨਜੋ ਬ੍ਰਿਧ ਬੰਦੇ ਹਾਥ । ਸਿਮਰਨਿ ਕਰਿ ਚਾਰਹੁੰ

[1]ਬੁੱਢੇ ਆਦਿਕਾਂ ਦੀ ਸਲਾਹ ਨਾਲ। [2]ਮੁਰਾਦ ਹੈ ਹਰੀਮੰਦਿਰ। [3]ਵਿਸ਼ਨੂੰ (ਅ) ਇੰਦ੍ਰ। [4]ਕੜਾਹ ਪ੍ਰਸ਼ਾਦਿ। [5]ਦਿਸ਼ਾ ਤੋਂ ਮੁਰਾਦ ਏਥੇ ਕੋਣਾਂ ਦੀ ਹੈ, ਮੰਦਿਰ ਦੀਆਂ ਨੁਕਰਾਂ ਚਾਰੋਂ ਦਿਸ਼ਾ ਵਲ ਹਨ ਤੇ ਦਰਵਾਜੇ ਚਾਰੋਂ ਕੋਣਾਂ ਵਲ ਹਨ। [6]ਹਰਿਮੰਦਿਰ ਦੀ ਕੁਰਸੀ ਤਾਲ ਦੇ ਨੀਰ ਤੋਂ ਉੱਚੀ ਉਠਾਕੇ ਉਸਾਰੋ। [7]ਮਹਿਰਾਬਾਂ। [8]ਰਚੋ। [9]ਵਿਚਕਾਰਲਾ ਵੱਡਾ ਗੁੰਬਦ। [10]ਮਣੀਆਂ ਤੇ ਮਾਣਿਕ।

*ਪਾ:—ਪ੍ਰਭੂ ਕਰਨ ਕਾਰਨੁ ਕੋ।

ਗੁਰੂ ਨਾਥ। 'ਸ਼੍ਰੀ ਸਤਿਗੁਰ ਹਰਿਮੰਦਰ ਹੋਇ। ਜਿਸ ਤੇ ਸੁਖ ਪ੍ਰਾਪਤਿ ਸਭਿ ਕੋਇ ॥੧੦॥ ਕਲਿਜੁਗ ਮਹਿ ਨਿਹਚਲ[1] ਇਸ ਨੀਵ। ਬੁਰਾ ਜਿ ਚਿਤਹਿ ਬਿਨਾਸੀ ਥੀਵ।ਅੰਗ ਸੰਗ ਸਤਿਗੁਰੂ ਸਹਾਇ।ਸਿਰ ਸ਼ੱਤ੍ਰੁਨਿ[2] ਕੋਇਹ ਦਿਪ-ਤਾਇ।੧੧॥ਮਾਨਹਿ,ਪੁਰਹਿ ਮਨੋਰਥ ਸੋਇ। ਸੀਸ ਨਿਵਾਇ ਬਿਘਨ ਗਨ ਖੋਇ।ਦਿਨ ਪ੍ਰਤਿ ਦਿਪਹਿ ਦੁਗੁਨ ਚਗੁਨੋ। ਜਿਮ ਪ੍ਰਤਿਪਦ ਤੇ ਹੁਇ ਸਸਿ ਪੂਨੋ[3] ॥ ੧੨ ॥ ਬੀਚ ਬਿਰਾਜਹਿ ਗੁਰੂ ਸਭਿ ਸਮੈਂ। ਆਇ ਚਤੁਰ ਦਿਸ਼ ਕੇ ਨਰ ਨਿਮੈਂ।ਇਮਿ ਅਰਦਾਸ ਕਰੀ ਬ੍ਰਿਧਜਥੈ।ਸ੍ਰੀ ਅਰਜਨ ਕਰ ਪੰਕਜ ਤਥੈ ॥੧੩॥ ਗਹੀ ਈਂਟ ਤਹਿ ਕਰੀ ਟਿਕਾਵਨ। ਮੰਦਰ ਅਵਿਚਲ ਨੀਵ ਰਖਾਵਨ।ਤਬਿ ਕਾਰੀਗਰ ਨਿਕਟਿ ਸੁ ਹੇਰਿ। ਹੋਤ ਜਨਾਵਨ ਮਤੀ ਬਡੇਰ॥ ੧੪॥ਨਿਜ ਕਰ ਤੇ ਉਠਾਇ ਸੋ ਲੀਨਿ।ਫੇਰ ਘੋਰ ਘਰਿ ਕਰਿ ਧਰਿ ਦੀਨ[4]। ਸ਼੍ਰੀ ਅਰਜਨ ਅਵਲੋਕਨ ਕਰਜੋ।'ਕਹਾਂ ਕੀਨ ਤੈਂ?' ਬਾਕ ਉਚਰਜੋ॥੧੫॥ 'ਹਮ ਗੁਰ ਸਿਮਰਿ ਸਮੈ ਸ਼ੁਭ ਜਾਨਾ[5]'। ਧਰੀ ਈਂਟ ਹਿਤ ਅਚਲ ਸਥਾਨਾ। ਚਿਨਿਬੇ ਹਾਰ ਆਜ ਤੇ ਪਾਛੇ।ਈਂਟ ਅਪਰ ਜੋ ਧਰਿਹੈਂ ਆਛੇ ॥੧੬॥ ਤਿਸ ਉਖੇਰ ਪੁਨ ਆਪ ਧਰੈਂ ਹੈਂ[6]।ਕਾਰੀਗਰਨ ਬਿਖੈ ਅਸ ਹ੍ਵੈ ਹੈਂ[7]'। ਇਮ ਦੇ ਸ੍ਰਾਪ ਕਹਯੋ ਗੁਰ ਢੋਰ।'ਅਸ ਕ੍ਰਿਤਿ ਤੇ ਹਮ ਲੀਨ ਸੁ ਹੋਰ ॥੧੭॥ਜਥਾ ਮਸੰਦਨ ਲਾਯਹੁ ਗਾਰਾ।–ਬਹੁਰ ਬਨਹਿ ਸਰ–ਸ੍ਰਾਪ ਉਚਾਰਾ*।ਤਿਮ ਤਵ ਕ੍ਰਿਤ ਤੇ ਜਾਨੀ ਜਾਇ।ਮੰਦਰ ਹੁਇ ਕਰਿ ਭਗਨ ਗਿਰਾਇ[8]॥੧੮॥ਬਹੁਰ ਉਸਾਰਹਿ ਸਿੱਖ ਹਮਾਰੇ। ਚਹੁੰ ਦਿਸ਼ ਕੋ ਧਨ ਲਾਇ ਉਦਾਰੇ। ਸਰ ਜੁਤਿ ਹਰਿਮੰਦਰ ਪੁਨ ਹੋਇ। ਅਵਿਚਲ ਨੀਵ ਸਦਾ ਇਸ ਜੋਇ[9] ॥ ੧੯ ॥ ਪੁਨ ਪੰਚਾਮ੍ਰਿਤ

---

[1]ਅਟੱਲ। [2]ਸ਼ੱਤ੍ਰੁਨਿ=ਵੈਰੀਆਂ ਦੇ (ਅ) ਸ਼ੱਤਰਨਿ=ਛੱਤਰਨ=ਛਤ੍ਰਧਾਰੀਆਂ ਦੇ। (ਏ) ਸ਼ੱਤ੍ਰੁਨਿ = ਗਜਪੱਤੀਆਂ ਦੇ। [3]ਜਿਵੇਂ ਏਕਮ ਤੋਂ ਚੰਦ੍ਰਮਾਂ ਪੂਰਨਮਾਸ਼ੀ ਦਾ ਹੁੰਦਾ ਹੈ। [4]ਫੇਰ ਘੋਰਕੇ ਤੇ ਘੜਕੇ ਧਰ ਦਿੱਤੀ। [5]ਅਸਾਂ ਗੁਰਾਂ ਨੂੰ ਯਾਦ ਕਰ ਤੇ ਚੰਗਾ ਸਮਾਂ ਜਾਣਕੇ। [6]ਅਜ ਤੋਂ ਜੇ ਕੋਈ ਹੋਰ ਇੱਟ ਨੂੰ ਚੰਗੀਤਰ੍ਹਾਂ ਭੀ ਧਰੇਗਾ ਤਾਂ ਉਸਾਰਨ ਵਾਲਾ ਉਸਨੂੰ ਉਖੇੜਕੇ ਫੇਰ ਆਪ ਧਰੇਗਾ। [7]ਇਸਤਰ੍ਹਾਂ ਦੀ (ਬਾਣ) ਕਾਰੀਗਰਾਂ ਵਿੱਚ ਹੋਵੇਗੀ। [8]ਢਹਿ ਕੇ ਡਿੱਗੇਗਾ।

*ਸਤਿਗੁਰ ਹਰ ਨਿੱਕੀ ਵੱਡੀ ਗੱਲੋ ਸ੍ਰਾਪ ਨਹੀਂ ਦਿਆ ਕਰਦੇ ਸਨ। ਫਿਰ ਅਪਣੇ ਸਰੋਵਰ ਤੇ ਮੰਦਰ ਨੂੰ ਸਰਾਪ ਦੇਣਾ ਅਸ਼ਿਭਵ ਹੈ। ਕਵਿ ਜੀ ਹਿੰਦੂ ਬਜ਼ੁਰਗਾਂ ਦੇ ਝੋਕੇ ਤੇ ਹਰ ਹੋਣਹਾਰ ਦੇ ਅਨੰਮ ਵਾਚਣ ਨੂੰ ਸ੍ਰਾਪ ਕਹਿ ਦੇਂਦੇ ਹਨ। ਕਾਰੀਗਰ ਦੇ ਇੱਟ ਚੁੱਕਣ ਤੋਂ ਸਤਿਗੁਰਾਂ ਨੇ ਭਵਿੱਖਤ ਵਾਕ ਕਿਹਾ ਹੈ ਕਿ ਇਸਤੋਂ ਇਹ ਸਹੀ ਹੋਇਆ ਕਿ ਮੰਦਰ ਇੱਕ ਵੇਰ ਢਹਿ ਕੇ ਫਿਰ ਉਸਰੇਗਾ।

ਦ੍ਰਿਸ਼ਟਿ ਲਗਾਇਵ[1]।ਕਹਿ ਬ੍ਰਿਧ ਸੋਂ ਸਭਿਮਹਿੰ ਥਰਭਾਇਵ*।'ਜੈਜੈ'ਨਾਦ ਕਰਹਿੰ ਸਿਖ ਸਾਰੇ।ਲਗੇ ਕਾਰ ਸਰ ਪ੍ਰੇਮੀ ਭਾਰੇ॥੨੦॥ ਚੂਨੋ ਸੁਖਮ[2]ਪੀਸਨ ਕਰੈਂ। ਸੰਚਿ ਸੰਚਿ ਬਹੁ ਇਕ ਥਲ ਧਰੈਂ। ਬਹੁਤ ਮਲ ਕੈ ਛਾਲਿ ਮਸਾਲੇ। ਕਰਹਿੰ ਮਿਲਾਵਨਿ ਮਸਲ[3]† ਬਿਸਾਲੇ ॥ ੨੧ ॥ ਧਰੇ ਪ੍ਰੀਤਿ ਸਿਖ ਕਾਰ ਕਰੈਤੇ। ਕੋ ਨਿਸ ਮੈਂ ਭੀ ਲਗੇ ਰਹੈਤੇ।ਬਹੁਤ ਮਿਲੇ ਕਰਿ ਕਾਰ ਪਚਾਵਨਿ। ਅਧਿਕ ਈਂਟ ਕੋ ਖਰਚ ਲਗਾਵਨਿ[4] ॥੨੨॥ ਕੋ ਸਿਰ ਧਰਹਿੰ ਉਠਾਇ ਸੁ ਲਜਾਵੈਂ।ਕਾਰੀਗਰ ਕੇ ਨਿਕਟ ਪੁਚਾਵੈਂ।ਕੋ ਚੂਨੇ ਕੋ ਲਜਾਇ ਉਠਾਈ। ਹਰਿ ਮੰਦਰ ਪਰ ਦੇਤਿ ਲਗਾਈ ॥੨੩॥ ਸਭਿ ਕੀ ਸੇਵਾ ਅਲਪ ਬਿਸਾਲਾ। ਜੋ ਨਿਸ਼ਕਾਮ ਕਾਮਨਾ ਵਾਲਾ।ਲਘੁ ਅਰੁ ਮਹਿਦ ਪ੍ਰੇਮ ਉਰ ਜੈਸੇ।ਸ਼੍ਰੀ ਸਤਿਗੁਰ ਉਰ ਜਾਨਹਿੰ ਤੈਸੇ॥੨੪॥ਜੋਗ ਛੇਮ[5]ਸਿੱਖਨ ਕੀ ਕਰਤਾ। ਜਨਮ ਮਰਨ ਕੇ ਕਲਮਲ ਹਰਤਾ।ਕ੍ਰਿਪਾ ਕਰਹਿੰ ਦਾਸਨ ਕੋ ਹੇਰਹਿੰ।ਜੋ ਘਾਲਤਿ ਹੈਂ ਘਾਲ ਘਨੇਰਹਿੰ॥੨੫॥ਸੁੰਦਰ ਸਰ ਕੀ ਬਨੀ ਸੁਪਾਨ।ਬਾਹੀ ਚਾਰਹੁੰ ਕੋਨ ਸਮਾਨ। ਹਰਿਮੰਦਰ ਕੀ ਕੁਰਸੀ ਭਈ। ਪਰਿਕ੍ਰਮਾ ਬਰਖਾ ਰੁਤ ਜਗ ਭਈ॥੨੬॥ ਸ਼੍ਰੀ ਸਤਿਗੁਰੁ ਨੇ ਤਾਲ ਬਨਾਵਾ। ਮਨਹੁੰ ਭਰਨਿ ਕੋ ਘਨ ਉਮਡਾਵਾ। ਘਟਾ ਘੁਮਡ ਕਰਿਨਭ ਮਹਿੰ ਆਈ।ਕਬਹੁੰ ਸ਼ਯਾਮ,ਸਿਤਕਬਿ ਬਿਦਤਾਈ॥੨੭॥ ਨਿਰਮਲ ਜਲ ਕੋ ਛੋਰਨ ਕਰੈ। ਗੁਰ ਕੋ ਰੁਖ ਲਖਿ ਸਰ ਕੋ ਭਰੈ।ਝੁਕਹਿੰ ਮੇਘ ਜਨੁ ਲਾਗਹਿ ਅਵਨੀ[6]। ਘੋਖਤਿ ਮਧੁਰ ਮਧੁਰ, ਰੁਤ ਰਵਨੀ[7]॥੨੮॥ ਸੁੰਦਰ ਜਲ ਸੋਂ ਪੂਰਨ ਕਰਸੋ।ਊਨਵ[8]ਘਨ ਗਨ ਸ਼ੋਭਤਿ ਧਰਯੋ।ਸ਼੍ਰੀਸਤਿ-ਗੁਰ ਪਰਮਾਰਥ ਰੂਪ।ਕਰਸੋ ਬਿਲੋਕਨ ਤਾਲ ਅਨੂਪ ॥੨੯॥ ਸੰਗਤਿ ਸੰਗ ਸਿਖ ਸਮੁਦਾਏ।ਹੇਰਿ ਹੇਰਿ ਕਰਿ ਸਭਿ ਹਰਖਾਏ।ਅਤਿ ਸ਼ੋਭਾ ਚਾਰਹੁੰ ਦਿਸ਼ ਮਾਂਹੀ।ਕਰਦਮ ਬਿਨ ਠਹਿਰਸੋ ਜਲੁ ਤਾਂਹੀ[9]॥੩੦॥ਆਇ ਸੰਗਤਾਂ ਸੁਨਿ ਸੁਨਿ ਬ੍ਰਿੰਦ।ਮੱਜਤ ਨਿਤਪ੍ਰਤਿ ਲਹਤਿ ਅਨੰਦ।ਜਨਮ ਜਨਮ ਕੇ ਸੰਚਤਿ ਪਾਪੁ। ਸਰ ਸ਼ਨਾਨ ਤੇ ਕੀਨਸਿਖਾਪੁ॥੩੧॥ਕਰਹਿੰਪੂਕਰਮਾਂ ਫਿਰਿ ਚਹੁੰਫੇਰੇ।ਸ਼ਬਦ ਪਠਹਿੰ ਫਲ ਪਾਇੰ ਘਨੇਰੇ। ਕਰਹਿੰ ਕਾਮਨਾ ਤਤਛਿਨ ਪਾਵਹਿੰ। ਕਹਤਿ ਸ਼ਲਾਘਾ ਧਾਮਨਿ ਜਾਵਹਿੰ॥੩੨॥ਜਹਿੰ ਸਿਖ ਸੰਗਤਿ ਕੋ ਹੁਇ ਮੇਲਾ।ਸਤੁਤਿ

---

[1]ਨਿਗਾਹ ਪਾਈ। [2]ਬਾਰੀਕ। [3]ਮਲ ਮਲ ਕੈ, ਪੀਹ ਪੀਹ ਕੈ। [4]ਇੱਟਾਂ ਦਾ (ਉਸਾਰੀ ਤੇ) ਲੱਗਣ ਦਾ ਖਰਚ ਬਹੁਤ ਹੈ। [5]ਜੋਗ=ਅਪ੍ਰਾਪਤ ਦੀ ਪ੍ਰਾਪਤੀ। ਛੇਮ=ਪ੍ਰਾਪਤ ਦੀ ਰੱਖਜਾ ਭਾਵ ਹਰ ਤਰ੍ਹਾਂ ਦੀ ਭਲਜਾਈ। [6]ਪ੍ਰਿਥਵੀ ਨਾਲ। [7]ਰੁੱਤ ਸੁੰਦਰ ਹੈ। [8]ਝੁਕਕੇ। [9]ਭਾਵ: ਤਾਲ ਵਿੱਚ।

*ਪਾ:—ਬ੍ਰਤਵਾਇਵ। †ਪਾ:—ਸਕਲ।

ਸੁਨਾਇੰ ਸੁ ਤਾਲ ਸੁਹੇਲਾ। ਅਤਿ ਰਮਣੀਕ ਬਨੀ ਜਿਹ ਸ਼ੋਭਾ। ਦੇਖਤਿ ਜਿਸਹਿ ਨ ਕਿਹਿ ਮਨ ਲੋਭਾ[1]॥੩੩॥ਆਪ ਸਤਿਗੁਰੂ ਕਾਰ ਕਰਾਵੈਂ।ਮੱਜਨ ਕੋ ਫਲ ਘਨੋ ਸੁਨਾਵੈਂ*। ਪਸਰਜੋ ਸੁਜਸ ਦੇਸ਼ ਪਰਦੇਸ਼। ਸੁਨਿ ਸੁਨਿ ਆਵਹਿੰ ਸਿੱਖ ਬਿਸ਼ੇਸ਼॥੩੪॥ਇਕ ਦਰਸ਼ਨ ਕੀ ਕਾਂਖਾ ਘਨੀ। ਦੁਤੀਏ ਸਰ ਕੀ ਉਸਤਤਿ ਸੁਨੀ। ਚਿਤ ਮਹਿ ਚੌਂਪ ਅਧਿਕ ਕਰਿ ਆਵੈਂ। ਸਰ ਸ਼ਨਾਨ ਕਰਿ ਉਰ ਹਰਖਾਵੈਂ ॥੩੫॥ ਦਰਸਹਿੰ ਸਤਿਗੁਰ ਕੋ ਸੁਖ ਪਾਇ। ਅਨਿਕ ਭਾਂਤਿ ਕੋ ਸੁਜਸੁ ਸੁਨਾਇ।'ਜਗ ਸਾਗਰ ਦੁਸ਼ਤਰ ਬਡ ਦਾਰੁਨ। ਤਿਸ ਤੇ ਅਪਨੇ ਦਾਸ ਉਬਾਰਨ ॥੩੬॥ ਕਰਜੋ ਸਭਿਨਿ ਪਰ ਬਡ ਉਪਕਾਰ। ਧੰਨੁ ਧੰਨੁ ਗੁਰ ਸਿੱਖ† ਦਤਾਰਾ'। ਇੱਤਜਾਦਿਕ ਜਸ ਜਗ ਮਹਿ ਭਯੋ। ਦੂਨ ਚਗੂਨਾਹੁਇ ਨਿਤ ਨਯੋ॥੩੭॥ਕਿਤਕਕਾਲ ਸਰ ਮਹਿੰ ਜਲ ਰਹਜੋ।ਬਹੁਰੋ ਸੋਖ ਸਰਬ ਨੇ‡ਲਹਜੋ[2]। ਸ਼੍ਰੀ ਅਰਜਨ ਕੇ ਢਿਗ ਸਿਖ ਸਾਰੇ।ਸੰਭ੍ਰਮ ਯੁਤ[3] ਕਰ ਜੋਰਿ ਉਚਾਰੇ॥੩੮॥ 'ਇਹੁ ਤਾਲਨ ਮਹਿੰ ਦੋਸ਼ ਮਹਾਂਨਾ। ਮਹਾਂ ਨੀਰ ਸੋਖਹਿ ਜਿਸ ਥਾਨਾ। ਬਨਜੋ ਬਨਾਯੋ ਨਿਸ਼ਫਲ ਹੋਇ। ਬੀਚ ਨ ਠਹਿਰ ਸਕਹਿ ਜਲ ਜੋਇ॥੩੯॥ ਕੇਤਿਕ ਤਾਲ ਰਹੇ ਇਸ ਭਾਂਤਿ। ਬਿਨ ਜਲ ਤੇ ਸੂਕੇ ਗਿਰ ਜਾਤਿ। ਮਹਾਂ ਬਿਘਨ ਇਹੁ ਤਾਲਨ ਕੇਰਾ। ਜੋ ਰਾਵਰਿ ਕੇ ਸਰ ਮਹਿੰ ਹੋਰਾ ॥੪੦॥ ਨਹਿੰ ਉਪਾਇ ਇਸ ਦੋਸ਼ ਮਿਟਾਵਨਿ?। ਜਿਸ ਤੇ ਹੋਇ ਨੀਰ ਠਹਿਰਾਵਨ। ਰਾਵਰ ਸਰਬ ਰੀਤਿ ਸਮਰੱਥ। ਜਗ ਸਿਰਜਨ ਭੰਨਣ ਭ੍ਰਮ ਹੱਥ' ॥੪੧॥ ਸੁਨਿ ਸਿੱਖਨ ਤੇ ਸਤਿਗੁਰ ਪੂਰੇ।ਸ਼੍ਰੀ ਮੁਖ ਤੇ ਭਾਖੇ ਬਚ ਰੂਰੇ।'ਇਸ ਤਲਾਵ ਕੋ ਤ੍ਰਿਪਤਿ ਨ ਹੋਈ§।ਰੀਤ ਛੁਧਾਤੁਰ ਸਮਸਰ ਜੋਈ॥ ੪੨॥ਸਰ ਸੰਤੋਖ ਥਾਨ ਜਿਸ ਪਾਵਨਿ। ਤਹਿੰ ਕੀ ਕਰਹੁ ਕਾਰ ਇਤ ਲਗਾਵਨਿ।ਤਿਸ ਮ੍ਰਿਤਕਾ ਤੇ ਹੁਇ ਸੰਤੋਸ਼।ਸਕਲ ਬਿਨਾਸਹਿ ਤ੍ਰਿਸ਼ਨਾ ਦੋਸ਼¶॥ ੪੩॥ਬ੍ਰਿੱਧ ਆਦਿਕ ਸਿਖ ਸਗਰੇ ਜਾਵਹਿੰ। ਏਕ ਬਾਰ ਜੇਤਿਕ ਧਰ ਲਗਾਵਹਿੰ। ਸ਼੍ਰੀ ਅੰਮ੍ਰਿਤਸਰ ਮਹਿੰ ਸਭਿ ਪਾਵਹੁ।ਦਿਹੁ ਸੰਤੋਸ਼ ਜਲ ਕੋ ਠਹਿਰਾਵਹੁ'॥੪੪॥ਸੁਨਿ ਸਤਿਗੁਰ ਕੇ ਵਾਕ ਸੁਹਾਏ।ਸਿੱਖ ਇਕੱਤ੍ਰ ਭਏ ਸਮੁਦਾਏ।

---

[1]ਜਿਸ ਦੇ ਵੇਖਦਿਆਂ ਕਿਸ ਦਾ ਮਨ ਲਭਾਇਮਾਨ ਨਹੀਂ ਹੁੰਦਾ ? [2]ਸਾਰਿਆਂ ਨੇ ਡਿੱਠਾ ਕਿ ਸੁੱਕ ਗਿਆ ਹੈ। [3]ਕਾਹਲੀ ਨਾਲ। *ਪਾ:—ਬਤਾਵੈਂ। †ਪਾ:—ਸੁਖ,ਸਿਖ। ‡ਪਾ:—ਹੀ। ਨਹਿੰ। §ਪਾ:—ਕੋਈ। ¶ਛੁਧਾਤੁਰ ਹੋਣ ਤੇ ਤ੍ਰਿਸ਼ਨਾ ਦੋਸ਼ ਆਦਿ ਦਾ ਤਲਾਉ ਨਾਲ ਵਰਤਣ ਦੀ ਮੁਰਾਦ ਇਹ ਹੈ ਕਿ ਹੇਠਲੀ ਮਿੱਟੀ ਚੰਗਲੀ ਸੀ, ਅਤੇ ਤਦੋਂ ਨਹਿਰਾਂ ਨਹੀਂ ਸਨ,

[ਬਾਕੀ ਟੁਕ ਚੰਗੇ ਅਗਲੇ ਪੰਨੇ ਦੇ ਹੇਠ]

ਮਿਲਿ ਸੰਤੋਖਸਰ ਪਰ ਸਭਿਗਏ।ਤਹਿੰਕੀ ਮ੍ਰਿਤਕਾ ਲਜਾਵਤਿਭਏ*॥੪੫॥
ਜਿਤਿਕ ਤਾਲ ਅੰਤਰ ਬਿਸਤਾਰਾ। ਤਰ ਹਰਿਮੰਦਰ ਚਹੁੰਦਿਸ਼ ਸਾਰਾ[1]।
ਮ੍ਰਿਤਕਾ ਸਗਲ ਥਾਨ ਪਸਰਾਈ। ਸਤਿਗੁਰ ਕਹਿ ਕਰਿ ਸਭਿ ਬਿਥਰਾਈ॥
੪੬॥ਬਹੁਰ ਨੀਰ ਸ਼ੁਸ਼ਕਨੇ ਨਹਿੰਕਬੈ।ਪੂਰਨ ਰਹਨੇ ਭਰਨੋਜਲਿ ਸਬੈ।ਸਿਖ
ਸੰਗਤਿ ਸਮੁਦਾਇ ਅਨੰਦ। ਮੱਜਤਿ ਕਲਮਲ ਹਤਹਿ ਬਿਲੰਦ ॥ ੪੭ ॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤੀਯ ਰਾਸੇ 'ਸ਼੍ਰੀ ਅੰਮ੍ਰਿਤਸਰ ਪ੍ਰਸਗ ਵਰਣਨੰ ਨਾਮ ਤ੍ਰੈ ਪੰਚਾਸਮੇ ਅੰਸੂ ॥ ਪਤ੍ਰ ॥

੫੪. [ਸ਼੍ਰੀ ਅੰਮ੍ਰਿਤਸਰ ਨੱਗਰ ਵਸਾਇਆ]।

ਦੋਹਰਾ॥ਸ਼੍ਰੀਹਰਿਮੰਦਰ ਕੋ ਬਹੁਰ ਕਾਰੀਗਰਨ ਲਗਾਇ। ਕਰਤਿ ਉਸਾਰਨ
ਕਉ ਭਲੇ[2] ਚਹੁੰਦਿਸ਼ ਦਰ ਰਖਵਾਇ ॥੧॥ ਚੌਪਈ ॥ ਸਿਖ ਪ੍ਰੇਮੀ ਬਹੁ ਕਾਰ
ਕਮਾਇੰ।ਚੁਨੋ ਪੀਸਹਿੰ ਪ੍ਰੇਮ ਲਗਾਇ।ਬਹੁ ਸੁਖਮ ਬਹੁ ਛਾਲ ਮਸਾਲੇ।ਸਿਰ
ਉਨਾਇ ਕਰਿ ਲਜਾਇੰ ਉਤਾਲੇ॥੨॥ਬ੍ਰਿੰਦ ਈਂਟਕਾ ਸੀਸ ਉਠਾਵੈਂ। ਕਾਰੀ
ਗਰਨਿ ਨਿਕਟ ਪਹੁੰਚਾਵੈ।ਨੀਕੇ ਘਰ ਘਰ ਧਰਹਿੰ ਸੁਧਾਰ। ਕਰਹਿੰ ਨਿਤਾ-
ਪ੍ਰਤਿ ਮੰਦਰ ਕਾਰ ॥੩॥ ਸ਼੍ਰੀ ਸਤਿਗੁਰ ਕੀ ਆਇਸੁ ਪਾਇ। ਨਹਿੰ ਕਾਸ਼ਟ
ਕਿਸ ਥਾਇੰ ਲਗਾਇੰ।ਚੁਨੇ ਸੇਗ ਈਟਿਕਾ ਜਰੈਂ। ਭਿਤ ਠੋਂਢੀ ਗਾਢੀ ਅਤਿ
ਕਰੈਂ[3]॥੪॥ਚਹੁੰਦਿਸ਼ ਖਰੀ ਕਰੀ ਬਹੁ ਖਰੀ[4]।ਕਰਦਮ ਸੇਗ ਨ ਈਂਟੈਂ ਧਰੀ।

[1]ਛਾਵ ਤਲਾਉ ਦੇ ਅੰਦਰ ਪੌੜੀਆਂ ਵਲੋਂ ਤੇ ਹਰਿਮੰਦਰ ਦੇ ਚੁਫੇਰਿਓਂ ਸਾਹੇ (ਤਰ=) ਤਲ ਉੱਤੇ ਫੈਲਾ ਦਿੱਤੀ। [2]ਛਾਵ ਚੰਗੀ ਤਰ੍ਹਾਂ ਉਸਾਰਦੇ ਹਨ। [3]ਕੰਧਾਂ (ਬੜੀਆਂ) ਮਜ਼ਬੂਤ ਖੜੀਆਂ ਕਰਦੇ ਹਨ। [4]ਖੜੀ ਕੀਤੀ ਚੰਗੀ। *ਇਸ ਸਰੋਵਰ ਦੀ ਮੁਰੰਮਤ, ਪ੍ਰਕ੍ਰਮਾ ਦੀ ਸੋਵਾ ਬਾਬਾ ਸ਼ਾਮ ਸਿੰਘ ਜੀ ਤੇ ਬ੍ਰਿਧ ਸੰਤ ਗੁਰਮੁਖ ਸਿੰਘ ਜੀ ਪਟਿਆਲੇ ਵਾਲੇ ਦੇ ਉੱਦਮ ਨਾਲ ੧੯੮੦ ਦੇ ਲਗ ਪਗ ਨਵੇਂ ਸਿਰੇ ਹੋਈ ਸੀ।

ਕੱਚਾ (ਖਿਡੇ ਪੱਕੇ ਦੀ ਆਮੀ ਟੁਕ) ਪਾਣੀ ਬਹੁਤ ਹੀ ਨੀਵੇਂ ,ਸਨ, ਰੇਤਲੇ ਤਲ ਕਰਕੇ ਜਲ ਜ਼ਮੀਨਾਂ ਛੇਤੀ ਪੀ ਜਾਂਦੀਆਂ ਸਨ। ਸੰਤੋਖਸਰ ਦੀ ਮਿੱਟੀ ਚੀਕਣੀ ਸੀ, ਚੀਕਣੀ ਮਿੱਟੀ ਵਿਚੋਂ ਜਲ ਬਹੁਤ ਘਟ ਨਿੰਜਰਦਾ ਹੈ। ਇਸ ਲਈ ਸੰਤੋਖਸਰ ਦੀ ਚੀਕਣੀ ਮਿੱਟੀ ਜੋ ਨਿਕਲੀ ਪਈ ਸੀ, ਉਹ ਇਸ ਤਾਲ ਦਾ ਰੇਤਾ ਕਢਕੇ ਚੰਗੀ ਚੋਖੀ ਡੂੰਘਾਣ ਤੇਕ ਇਸ ਵਿਚ ਪੌੜੀਆਂ ਦੇ ਪੱਕੇ ਮਹਲ ਤੱਕ ਭਰ ਦਿਤੀ ਗਈ ਸੀ, ਫਿਰ ਜਲ ਖੜੋ ਗਿਆ। ਸਰੋਵਰ ਨੂੰ ਵਰਖਾ ਦਾ ਪਾਣੀ ਤੇ ਕੁਦਰਤੀ ਰੋ ਜੋ ਗਊਘਾਟ ਕੋਲ ਦੀ ਲੰਘਦਾ ਸੀ, ਭਰਦੇ ਸਨ, ਅੱਤ ਨੂੰ ਰਾਵੀ ਦੀ ਨਹਿਰ ਵਿਚੋਂ ਹੱਸਲੀ ਆਂਦੀ ਗਈ ਸੀ, ਜਿਸ ਦਵਾਰਾ ਹੁਣ ਬੀ ਸਰਕਾਰੀ ਨਹਿਰ ਤੋਂ ਰਾਵੀ ਦਾ ਪਾਣੀ ਪੈਂਦਾ ਹੈ। ਇਸ ਹੱਸਲੀ ਉਤੇ ਦੁਮੂੰਹੇਂ (ਤੁੰਗ ਪਿੱਛ ਦੇ ਨੇੜੇ) ਤਕ ਹੁਣ ਤਕ ਬੀ ਸ਼੍ਰੀ ਦਰਬਾਰ ਸਾ ਹਬ ਜੀ ਦਾ ਕਬਜ਼ਾ ਹੈ। ਇਹ ਹੱਸਲੀ ਸੰਮਤ ੧੯੮੬ ਬਿ: ਵਿਚ ਬਾਬਾ ਸ਼ਾਮ ਸਿੰਘ ਜੀ ਤੇ ਬ੍ਰਿਧ ਸੰਤ ਗੁਰਮੁਖ ਸਿੰਘ ਜੀ ਦੇ ਉੱਦਮ ਨਾਲ ਪੱਕੀ ਤੇ ਛੱਤੀ ਹੋਈ ਬਣ ਗਈ ਹੈ। ਸ਼ਹਿਰ ਦੀਆਂ ਸੰਗਤਾਂ ਦੀ ਹਥੀ ਸੇਵਾ, ਸੇਵਾ ਦਾ ਇਕ ਅਲੀਸ਼ਾਨ ਨਜ਼ਾਰਾ ਸੀ।

ਕਾਲਬੂਤ[1] ਸੋਗ ਕਰਿ ਕਰਿ ਜੋਰ।ਚਾਰਹੁੰ ਦਰ ਮੇਲੈ ਦੁਹੁੰ ਓਰ[2]॥੫॥ ਚਿਨ ਚਿਨ ਊਪਰ ਕੀਨ ਉਤੰਗ। ਮੇਲੀ ਛਾਤ ਸੁ ਚੁਨੈ ਸੰਗ। ਮਹਿਮਾ ਕੇ ਗੁਰ ਸ਼ਬਦ ਬਨਾਵੈਂ।ਹਰਖਹਿ ਸੰਗਤਿ ਜਬਹਿ ਸੁਨਾਵੈਂ॥੬॥ ਸੁਧਾ ਸਰੋਵਰ ਅਰੁ ਗੁਰੁ ਧਾਮੂ[3]।ਦੋਨਹੁੰ ਬਿਖੈ ਜੁ ਥਲ ਅਭਿਰਾਮੂ। ਤਹਿੰ ਬਜ਼ਾਰ ਕੀ ਚਿਨਤੀ ਹੋਇ। ਨਿਜ ਨਿਜ ਹਾਟਿ ਸੁਧਾਰਹਿ ਕੋਇ॥੭॥ ਜਨੋਂ ਬਰ ਦੇਂ ਤਨੋਂ ਸ਼ਬਦ ਬਨਾਵੈਂ।ਸਤਿਗੁਰ ਤੇ ਸਭਿ ਸਿਖ ਸੁਨ ਪਾਵੈਂ।[4]ਹੋਵੈ ਵਸਦੀ ਸਘਨ ਅਪਾਰ। ਰਾਮਦਾਸ ਪੁਰਿ ਬਨਹਿੰ ਬਜ਼ਾਰ ॥੮ ॥ਇਸ ਨੇ ਸਮ ਹੁਇ ਨਗਰ ਨ ਕੋਈ। ਆਇ ਪ੍ਰਵੇਸ਼ਹਿ ਲਛਮੀ ਜੋਈ।ਚਹੁੰ ਦਿਸ਼ ਤੇ ਇਹੁ ਬਧਹਿ ਬਿਸਾਲ। ਬਸੈਂ ਲੋਕ ਸਭਿ ਜਾਤਨਿ ਜਾਲ[5]॥੯॥ਦੇਸ਼ ਬਿਦੇਸ਼ਨਿ ਬਨਜ ਮਹਾਨ। ਚਲਹਿ ਜਹਾਂ ਕਹਿੰ, ਨਰ ਧਨਵਾਨਾ[6]। ਸੁਨਿ ਸਤਿਗੁਰ ਕੇ ਬਾਕ ਸੁਹਾਏ। ਬਸਨ ਹੇਤ ਕੇਤਿਕ ਸਿਖ ਆਏ॥੧੦॥ਸਦਨ ਚਿਨਾਇ, ਬਨਾਇ ਦੂਕਾਨ।ਕਰਨ ਲਗੇ ਬਿਵਹਾਰ ਸੁਜਾਨ[7]। ਲਵਪੁਰਿ ਆਦਿਕ ਜੇ ਨਿਤ ਥਾਸੇ। ਗੁਰਪੁਰਿ ਕੋ ਖਲ ਕਰਿ ਉਪਹਾਸੇ[8]॥੧੧॥ਮੂਰਖ ਗੁਰ ਪ੍ਰਤਾਪ ਨਹਿੰ ਜਾਨਹਿੰ। ਮਿਲਹਿੰ ਪਰਸੁਪਰ ਏਵ ਬਖਾਨਹਿੰ।[9]ਨਗਰ ਬਸਹਿ ਕੈਸੇ ਤਿਸ ਥਾਨ। ਚਹੁੰਦਿਸ਼ ਕੋ ਜਲੁ ਆਇ ਮਹਾਂਨ ॥੧੨॥ਥਿਰਹਿ ਚੁਮਾਸੇ[10] ਮਹਿੰ ਬਹੁ ਪਾਨੀ।ਕਿਮ ਘਰ ਰਹਹਿੰ, ਹੋਹਿੰਗੇ ਹਾਨੀ।[11]ਜੋ ਜੋ ਬਸਹਿ ਜਾਹਿੰ ਪਿਖਿ ਹਾਲਾ।ਉਜਰ ਜਾਹਿੰਗੇ ਥੋਰਿਯ ਕਾਲਾ[12] ॥ ੧੩ ॥ ਇਮ ਸੁਨਿ ਸੁਨਿ ਸਿੱਖਨ ਦੁਖ ਪਾਵਾ। ਨਿਸ਼ਚਾ ਮੂਢਨ ਕਹੋ ਭੁਲਾਵਾ।ਸ਼੍ਰੀ ਅਰਜਨ ਕੇ ਢਿਗ ਜਬਿ ਆਏ।ਹਾਥ ਜੋਰਿ ਮਿਲਿ ਸਭਿਨਿ ਸੁਨਾਏ॥੧੪॥ [13]ਸੁਨੀਅਹਿ ਗੁਰੂ ਗ਼ਰੀਬ ਨਿਵਾਜੁ ! ਆਪ ਕਰਤਿ ਬਡ ਨਗਰ ਸਮਾਜੁ। ਸ਼੍ਰੀ ਮੁਖਬਾਕ–ਮਹਾਂ ਇਹੁ ਥਾਸੈਂ[14]। ਲਛਮੀ ਥਿਰਹਿ ਅਨੂਪ ਪ੍ਰਕਾਸ਼ੈ–॥੧੫॥ਅਪਰ ਪੁਰਨ ਕੇ ਨਰ ਬਿਵਹਾਰੀ।ਸਹਤ ਹਾਸ ਇਵ ਕਰਤਿ ਉਚਾਰੀ।–ਚਹੁੰਦਿਸ਼ ਕੋ ਜਲ ਜਹਿੰ ਥਿਰ ਹੋਇ। ਕੈਸ ਤਹਾਂ ਬਸਹਿਰੋ ਕੋਇ ॥੧੬॥ਸਦਨ ਗਿਰੈਂ ਤਬਿ ਉਜਰ ਜੈ ਹੈਂ।ਬਸਨ ਹਾਰ ਇਤ ਉਤ ਦੁਖ ਪੈਹੈਂ–'।ਸੁਨਿ ਸਿੱਖਨ ਤੇ ਸਤਿਗੁਰ ਕਹਨੋ। [15]ਜਿਮ ਚਹੁੰਦਿਸ਼ ਜਲ

[1]ਛਾਟ ਬਨਾਉਣ ਵੇਲੇ ਜੋ ਆਸਰਾ ਹੋਠਦੇਈਦਾ ਤੇ ਫੇਰ ਕੱਢਲਈਦਾ ਹੈ।[2]ਦੁਹਾਂਪਾਸਿਆਂਤੋਂ ਮੇਲੋ, ਛਾਵ ਛਾਟ ਲਗਾਈ। [3]ਗੁਰੂ ਕੇ ਮਹਲ।[4]ਸਾਰੀਆਂ ਜਾਤਾਂ ਦੇ ਬਹੁਤੇ।[5]ਚਤੁਰ ਲੋਕ।[6]ਮੂਰਖ ਹਾਸੀ ਕਰਨ । [7]ਚਾਰ ਮਹੀਨੇ ਬਰਖਾ ਰੁੱਤ ਦੇ।[8]ਜੋ ਜੋ ਵਸਣਗੇ (ਇਹ) ਹਾਲ (ਘਰਾਂ ਦੇ ਹਾਨ ਹੋਣ ਦਾ) ਵੇਖਕੇ ਚਲੇ ਜਾਣਗੇ ਤੇ ਥੋੜੇ ਸਮੇਂ ਵਿਚ (ਹੀ ਸਾਰੇ) ਉਜੜ ਜਾਣਗੇ।(ਅ)(ਹੁਣਦੀ ਹੋਣਵਾਲੀ) ਹਾਲਤ ਨੂੰ ਵੇਖਕੇ ਜੋ ਜਾ ਵੱਸਣਗੇ ਸੋ ਥੋੜੇ ਸਮੇਂ ਨੂੰ ਉੱਜੜ ਜਾਣਗੇ। [9]ਇਹ ਘੁੱਘ ਵਸੇਗਾ ।

ਆਵਤਿ ਲਹਨੋ ॥ ੧੭ ॥ ਤਿਮ ਚਹੁੰਦਿਸ਼ ਕੇ ਨਰ ਉਮਡਾਵੈਂ।ਬਸਿਬੇ ਹੇਤ ਨਗਰ ਇਸ ਆਵੈਂ।ਬਡੇ ਜਤਨ ਤੇ ਸਦਨ ਸਥਾਨ। ਲੈ ਕਰਿ ਬਸਿ ਹੈਂ ਗਨ ਧਨਵਾਨ ॥੧੮॥ ਬ੍ਰਿੰਦ ਨਰਨ ਕੋ ਰਿਜ਼ਕ ਮਹਾਨਾ। ਆਨ ਧਰਹਿੰਗੇ ਹਮ ਇਸਥਾਨਾ।ਖੈਬੇ ਹੇਤ ਆਇ ਸਭਿ ਕੋਈ। ਆਨ ਥਾਨ ਤੇ ਪਾਇ ਨ ਜੋਈ॥ ੧੯॥ ਗੁਰਪੁਰਿ ਦਿਨ ਪ੍ਰਤਿ ਵਧਹਿ ਬਿਸਾਲਾ। ਕਰਹਿੰ ਵਾਸ ਨਰ ਸਦਾ ਸੁਖਾਲਾ। ਜੀਵਤਿ ਸਿਮਰਹਿੰ ਰਿਦੇ ਗੁਬਿੰਦ। ਹਰਿਮੰਦਰ ਮਹਿੰ ਹੁਇ ਕਰਿ ਬ੍ਰਿੰਦ'॥੨੦॥ਕਰਹਿੰ ਜੀਵਕਾ ਬਸਿਗੁਰਪੁਰਿ ਮੈਂ।ਸਤਿਗੁਰ ਸਬਦ ਧਾਰਿਕਰਿ ਉਰ ਮੈਂ। ਅੰਤ ਸਮੈਂ ਗਤਿ ਪਾਇਂ ਸੁਖਾਰੇ। ਦੁਇ ਲੋਕਨ ਕੇ ਕਾਰਜ ਸਾਰੇ॥ ੨੧ ॥ ਨਿੰਦਕ ਦੁਸ਼ਟ ਬਿਲੋਕ ਨ ਸੱਕਈਂ। ਦੁਖੀ ਹੋਤਿ ਪਰ ਸੁਖ* ਕੋ ਤੱਕਈਂ।ਸੋ ਪਚਿ ਪਚਿ ਜਥਿ ਜਾਵੈਂ ਹਾਰ।ਸ਼ਰਨ ਪਰੈਂ ਸਤਿਗੁਰ ਦਰਬਾਰ॥ ੨੨॥ਨਹੀਂ ਬਸਹਿੰ ਪਛੁਤਾਵਹਿੰ ਪਾਛੈ।ਸੁਖ ਆਛੈ ਪਿਖਿਬਸਿਬੋ ਬਾਂਛੈ[੧]।ਸੁਨਿ ਸੁਨਿ ਸੇਵਕ ਭਏ ਪ੍ਰਸੰਨ। ਕਹਤਿ ਬਾਕ 'ਸ਼੍ਰੀ ਗੁਰ ਧੰਨ ਧੰਨ' ॥੨੩॥ ਦਿਨ-ਪ੍ਰਤਿ ਬਸਹਿੰ ਆਨ ਕਰਿ ਨਏ। ਨਰ ਕੁਟੰਬ ਜੁਤਿ ਘਰ ਗਨ ਭਏ। ਖੁਲਨੋ ਬਜ਼ਾਰ ਹੋਤ ਬਿਵਹਾਰ।ਸਤਿਗੁਰ ਸਭਿ ਕੀ ਕਰਹਿੰ ਸੰਭਾਰ॥੨੪॥ਕੇਤਿਕ ਮਾਸ ਬਿਤੀਤੇ ਜਬੈ। ਬੈਠੇ ਸੌਦਾ ਲੈ ਕਰਿ ਸਬੈ।ਆਇ ਨ ਕੋਇ ਖਰੀਦਨ ਹਾਰਾ। ਹੋਤਿ ਅਲਪ ਹੀ ਕੁਛ ਬਿਵਹਾਰਾ ॥੨੫॥ ਬ੍ਰਿੰਦ ਬਨਕ ਇਕ ਦਿਨ ਮਿਲਿ ਆਏ। ਸ਼੍ਰੀ ਗੁਰੂ ਅਰਜਨ ਜਹਾਂ ਸੁਹਾਏ.। ਹਾਥ ਜੋਰਿ ਸਭਿ ਬਿਨੈ ਬਖਾਨੀ। 'ਸੁਨਹੁ ਬ੍ਰਿਤੇਤ ਆਪ ਸਭਿ ਦਾਨੀ[੨] ॥੨੬॥ ਬਨਕ ਅਨੇਕ ਬਸੇ ਪੁਰਿ ਆਈ। ਬੈਠੇ ਕਰਿ ਦੁਕਾਨ ਸਮੁਦਾਈ । ਸਰਬ ਭਾਂਤਿ ਕੋ ਸੌਦਾ ਲੈਕੈ। ਹੋਤ ਜੀਵਕਾ ਇੱਛਾ ਕੈ ਕੈ॥੨੭॥ਸਕਲ ਕੁਟੰਬਦਾਰ ਹਮ ਅਹੈਂ। ਸਭਿਹਿਨਿ ਕੋਰ ਗੁਜ਼ਾਰੋ ਚਹੈਂ। ਜਥਿ ਤੇ ਖੋਲੀ ਆਨਿ ਦੁਕਾਨ । ਬੈਠੇ ਰਹੈਂ ਪ੍ਰਤੀਖਨ-ਵਾਨ[੩] ॥੨੮॥ ਨਹੀਂ ਖਰੀਦ ਕਰਨ ਕੋ ਆਵੈਂ। ਸੌਦਾ ਅਲਪ ਕਬਹੁੰ ਬਿਕ ਜਾਵੈ । ਯਾਂਤੇ ਨਹਿ ਪਰਵਾਰ ਗੁਜ਼ਾਰਾ। ਜਿਸ ਤੇ ਸਭਿ ਕੋ ਬਨਹਿ ਅਹਾਰਾ॥ ੨੯॥ਪਟ ਪਹਿਰਨ ਕੋ ਖਰਚ ਮਹਾਂਨਾ। ਬਨਾਹਿ ਆਦਿ ਉਤਸਵ ਜੇ ਨਾਨਾ। ਕਰਨੋ ਚਹੈਂ ਹਮ ਬਸ ਕਰਿ ਜਥੈ।ਏਤੋ ਬਨਜ ਹੋਤਿ ਨਹਿ ਅਥੈ॥੩੦॥ਨਹੀਂ ਜੀਵਕਾ ਅਪਰ ਬਿਧਾਨ[੪]।ਬਨਹਿ ਨ ਅਪਰ ਕਾਰ ਜੇ ਨਾਨਾ[੫]।ਤੁਮਅੰਤਰ-

[੧]ਕੱਠੇ ਹੋਕੇ। [੨]ਵਸਣਾ ਚਾਹੁੰਦੇ ਹੋ। [੩]ਜਾਣਨਹਾਰ ਹੈ। (ਅ) ਦਾੜਾ ਹੈ। [੪]ਉਡੀਕ ਕਰਨ ਵਾਲੇ। [੫]ਹੋਰ ਬਿਧੀ ਜੀਵਕਾ ਦੀ ਨਹੀਂ। [੬]ਹੋਰ ਕਈ ਤਰ੍ਹਾਂ ਦੇ ਕੰਮ (ਸਾਥੋਂ) ਬਣ ਨਹੀਂ ਸਕਦੇ।

*ਪਾ:—ਮੁਖ।

ਜਾਮੀ ਸਭਿ ਜਾਨੋ। ਕਰੇ ਬਸਾਵਨ, ਪਾਲਨ ਠਾਨੋ[1] ॥੩੧॥ ਅਪਰ ਨ ਕੋਊ ਮਾਲਕ ਹਮਰੋ। ਬਸੈ ਆਸਰਾ ਲੈ ਕਰਿ ਤੁਮਰੋ। ਪ੍ਰਤਿਪਾਲਕ ਸਭਿ ਜਗ ਕੇ ਅਹੋ। ਦੂਰਹਿ ਆਪ ਕੋ ਬਚ, ਜਿਮ ਕਹੋ[2] ॥੩੨॥ ਸ਼੍ਰੀ ਅਰਜਨ ਸੁਨਿ ਕਰਿ ਸਭਿ ਬਿਨਤੀ। ਬਿਕਸਤਿ ਭਨਜੋ 'ਭਜਹੁ ਅਸ ਗਿਨਤੀ। ਕਰਹੁ ਆਜ ਤੇ ਐਸੀ ਕਾਰ।ਜਿਸਤੇ ਵਧਹਿ ਅਧਿਕ ਬਿਵਹਾਰ॥੩੩॥ ਉਠਹੁ ਭੋਰ ਕਰਿ ਸੌਚ ਸ਼ਨਾਨ। ਗੁਰੁ ਬਾਨੀ ਸੋਂ ਕੀਜੈ ਧਯਾਨ। ਪੁਨ ਸ਼੍ਰੀ ਹਰਿਮੰਦਰਿ ਮੈਂ ਜਾਵਹੁ। ਜਥਾ ਸ਼ਕਤਿ ਤਹਿੰ ਭੇਟ ਚਢਾਵਹੁ॥੩੪॥ਹਾਥ ਜੋਰਿ ਕਰਿ ਸੀਸ ਨਿਵਾਵਹੁ। ਪ੍ਰਭੁ ਸਮਾਨ ਸ਼ਰਧਾ ਉਪਜਾਵਹੁ। ਬਹੁਰੋ ਆਇ ਬਨਜ ਕੋ ਕੀਜੈ। ਦਿਨ ਸਗਰੇ ਮਹਿੰ ਲਾਹਾ ਲੀਜੈ ॥ ੩੫॥ ਪੁਨ ਸੰਧਯਾ ਜਬਿ ਹੋਵਹਿ ਆਇ। ਤਬਿ ਉਠਿ ਭਜਹੁ ਬਨਜੁ ਸਮੁਦਾਇ। ਸ਼੍ਰੀ ਹਰਿਮੰਦਰ ਦਰਸ਼ਨ ਕਰੋ। ਬਿਨਤੀ ਭਨਹੁ ਕਾਮਨਾ ਧਰੋ॥੩੬॥ਸਭਿ ਪੂਰਨਿ ਹੁਇ ਤੁਮਰੀ ਜਾਇ। ਕਰਹੁ ਬਨਜ ਬਡਿ ਲਾਹਾ ਪਾਇ। ਨਹੀਂ ਤੋਟ ਹੁਇ ਕਿਸੁ ਪਦਾਰਥ। ਨਿਤਿਪ੍ਰਤਿ ਪੁਰਵਹੁ ਅਪਨ ਸ੍ਵਾਰਥ॥੩੭॥ਧਨ ਕੀ ਗਿਨਤੀ ਹੈ ਕਹੁ ਕੌਨ। ਲਛਮੀ ਬਸਹਿ ਆਇ ਕਰਿ ਭੌਨ। ਸ਼੍ਰੀ ਹਰਿਮੰਦਰ ਮਹਾਂ ਮਹਾਤਮੁ। ਸਭਿ ਕੀ ਪੁਰਹਿੰ ਕਾਮਨਾ ਆਤਮ[3]॥੩੮॥ਸ਼੍ਰੀ ਹਰਿਮੰਦਰ ਦਾਸੀ ਮਾਯਾ।ਇਹੁ ਠਾਂ ਬਾਸ ਕਰਹਿ ਮਨ ਭਾਯਾ।ਨੌ ਨਿਧਿ ਸਿੱਧਿ ਰਿੱਧਿ ਜੇ ਨਾਨਾ। ਆਇ ਸ਼ਰਨ ਪਰਿ ਹੈਂ ਇਸ ਥਾਨਾ॥੩੯॥ਜੋ ਸੇਵਹਿ ਸਿਖ ਲੋਵਹਿ ਸੋਇ। ਅੰਤ ਕਾਲ ਆਛੀ ਗਤਿ ਹੋਇ ਕੌਨ ਕਮੀ ਪ੍ਰਭੁ ਕੇ ਦਰਬਾਰ। ਜਹਿੰ ਤ੍ਰਿਲੋਕਪਤਿ[4] ਬਸਹਿੰ ਉਦਾਰ[5]॥੪੦॥ ਸੁਨਿਕਰਿ ਸਭਿ ਸਿੱਖਨ ਮਨਮਾਨੀ।ਕਰਨ ਲਗੇ ਜਿਮ ਗੁਰੂਬਖਾਨੀ। ਦੋਇ ਸਮੈਂ ਦਰਸਹਿੰ ਹਰਿਮੰਦਰ।ਰਿਕਤ ਪਾਣ[6] ਕੋ ਜਾਇ ਨ ਅੰਦਰ॥੪੧॥ਸਰਬ ਪਦਾਰਥ ਸਭਿ ਕੇ ਹੋਏ।ਸਰਬ ਰੀਤਿ ਤੇ ਸਭਿ ਸੁਖ ਜੋਏ। ਅਬਿ ਲਗ ਜਾਨੀ ਜਾਇ ਸੁ ਚਾਲ। ਕਰਤਿ ਸਦੀਵ ਜਿ ਸਿੱਖ ਬਿਸਾਲ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਯ ਰਾਸੇ 'ਰਾਮਦਾਸ ਠਕਰ ਬਸਾਵਨ' ਪ੍ਰਸੰਗ ਵਰਣਨ ਨਾਮ ਚਤਰ ਪੰਚਾਸਮੋ ਅੰਸੂ ॥ ਪਰ ॥

੫੫. [ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸਿੱਖਾਂ ਦੇ ਪ੍ਰਸੰਗ]।

ਦੋਹਰਾ॥ਪੱਟੀ ਕੇ ਦੁਇ ਚੌਧਰੀ ਢਿੱਲੋਂ ਲਾਲ ਲੰਗਾਹ[7]। ਕਰੀ ਆਨਿ ਕਰਿ

---

[1]ਪਾਲਨਾਂ ਕਰੋ। [2]ਮਨ ਦੀਆਂ ਕਾਮਨਾਂ। [3]ਪਰਮੇਸ਼ੁਰ ਜੀ। [4]ਖਾਲੀ ਹੱਥ। [5]ਲਾਲ ਤੇ ਲੰਗਾਹ ਦੋ ਨਾਮ ਹਨ। ਲੰਗਾਹਾ ਪੱਟੀ ਦੇ ਇਲਾਕੇ ਦਾ ਚੌਧਰੀ ਤੇ ਚੁਭਾਲ ਪਿੰਡ ਦਾ ਵਾਸੀ ਦੱਸੀਦਾ ਹੈ।

*ਇਕ ਲਿਖਤੀ ਨੁਸਖੇ ਵਿਚ ਅੰਸੂ ੫੫ ਦੀ ਥਾਵੇਂ ਤਿਲੋਕੇ ਦੇ ਪ੍ਰਸੰਗ ਵਾਲਾ ਅੰਸੂ ਹੈ ਜੋ ਇਸ ਪੋਥੀ ਦੀ ਤੀਸਰੀ ਰਾਸ ਦੇ ੫੧ ਅੰਸੂ ਵਿਚ ਆਵੇਗਾ।

ਬੰਦਨਾ ਸ਼੍ਰੀ ਗੁਰੁਅਰਜਨ ਪਾਹਿ*॥੧॥ਚੌਪਈ॥ਸ਼੍ਰੀਅੰਮ੍ਰਿਤਸਰਮਹਿਮਾ ਸੁਨੀ। ਸ਼੍ਰੀ ਮੁਖ ਤੇ ਸਭਿ ਮਹਿ ਇਮ ਭਨੀ। 'ਕਾਰ ਨਿਕਾਰਹਿ ਹੋਇ ਉਬਾਰ। ਧਨ ਲਾਏ ਹੁਇ ਬੈਸ ਉਧਾਰਿ॥੨॥ਕਰਹਿ ਸੁਪਾਨ ਚਿਨਾਵਨਿ ਜੋਇ। ਅਵਚਲਿ ਨੀਵ ਤਾਂਹਿ ਕੀ ਹੋਇ। ਮਾਨ ਸਰੋਵਰ ਜਥਾ ਬਿਰਾਜਾ। ਹਰਿਮੰਦਰ ਬਿਚ ਬਨਹਿ ਜਹਾਜਾ ॥ ੩ ॥ ਸ਼ਰਧਾ ਸਹਤ ਕਰਹਿ ਇਸ਼ਨਾਨ। ਪਾਪ ਮਿਟਹਿੰ ਪ੍ਰਾਪਤ ਕੱਲਜਾਨ। ਹਰਿਮੰਦਿਰ ਮਹਿ ਸ਼ਬਦ ਜੁ ਸੁਨਿਹੈ।ਜਨਮ ਜਨਮ ਕੇ ਪਾਪਨਿ ਹਨਿਹੈ॥੪॥ਉਪਜੈ ਭਗਤਿ,ਗਜਾਨ ਕੋ ਪਾਵੈ।ਆਵਨ ਜਾਨੋ ਜਗਤ ਮਿਟਾਵੈ'। ਸੁਨਿ ਕਰਿ ਲਗੇ ਕਾਰ ਕੋ ਕਰਨੇ। ਖਨਹਿੰ ਪੋਟ[1] ਸਿਰ ਪਰ ਕਰਿ ਧਰਨੇ॥੫॥ਧਨ ਕੋ ਦੀਨ ਮਜੂਰ ਲਗਾਏ। ਦਿਨ ਪ੍ਰਤਿ ਸ਼ਰਧਾ ਉਰ ਅਧਿਕਾਏ।ਸੁਨਿ ਸੁਨਿ ਮਹਿਮਾ ਦੇਸ਼ ਬਿਦੇਸ਼।ਸੰਗਤਿ ਸਹਤ ਮਸੰਦ ਵਿਸ਼ੇਸ਼॥੬॥ਮਹਿਮਾ ਸਿੱਖਨ[2]ਗੁਰੂ ਸੁਨਾਵੈ।ਸੁਨਿ ਸੁਨਿ ਦਾਸਨ ਕੇ ਮਨ ਭਾਵੈ। ਸਬਦਨ ਬਿਖੈ ਮਹਾਤਮ ਕਹੈਂ।ਕਰਹਿੰ ਕਾਰ ਸਿਖ ਸੁਧਤਾ ਲਹੈਂ ॥੭॥ ਸ਼੍ਰੀ ਮੁਖਵਾਕ

ਉਦਮੁ ਕਰਤ ਮਨੁ ਨਿਰਮਲੁ ਹੋਆ ॥ ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥ ਨਾਮੁ ਨਿਧਾਨੁ ਸਤਿਗੁਰੁ ਸੁਣਾਇਆ ਮਿਟਿ ਗਏ ਸਗਲੇ ਹੋਗਾ ਜੀਉ ॥ ੨ ॥ {ਮਾਝ ਮ: ੫

ਚੌਪਈ ॥ ਇੱਤਮਾਦਿਕ ਬਹੁ ਗੁਰੂ ਬਨਾਵੈਂ। ਸੁਨਿ ਪਠਿ ਕਾਰ ਕਰਨਿ ਉਰ ਭਾਵੈਂ।ਦੋਨਹੁ ਰਹੈਂਪਾਸ ਗੁਰਦੇਵ।ਮੁਕਤਿ ਰੂਪ ਹੋਏ ਕਰਿ ਸੇਵ ॥੮॥ ਅਜਬ, ਅਜਾਇਬ ਉਮਰਾ ਸ਼ਾਹੁ।ਸੰਘੇ ਇਹੁ ਮਸੰਦ ਗੁਰ ਪਾਹੂ। ਕਾਰ ਸੁਧਾਸਰ ਕੀ ਭੀ ਕਰੈਂ।ਸੰਗਤਿ ਤੇ ਗੁਰੁ ਕਾਰ ਸੰਭ੍ਰਰੈਂ*॥੯॥ ਆਨਿ ਗੁਰੂ ਕੇ ਪਾਸਿ ਪੁਚਾਵੈਂ। ਨਿਜ ਹਿਤ ਜੋ ਸਿੱਖਨ ਤੇ ਪਾਵੈਂ। ਤਿਸਕੇ ਸੰਗ ਕਰਹਿੰ ਗੁਜ਼ਰਾਨੇ। ਇਕ ਦਿਨ ਸਾਹਿਬ ਬੂਝਨਿ ਠਾਨੇ॥੧੦॥ 'ਗੁਰ ਧਨ ਕੋ ਤੁਮ ਕਿਸ ਬਿਧਿ ਜਾਨੋ? ਜੋ ਸੰਗਤਿ ਤੇ ਲਜਾਵਨ ਠਾਨੋ'। ਕਹਜੋ ਤਿਨਹੁੰ 'ਹਮੁ ਬਿਖੁ ਸਮ ਜਾਨੈਂ। ਸ਼ਿਵ ਨਿਰਮਾਇਲ[3] ਕੋਰਿ ਸਮਾਨੇ'॥੧੧॥ਸੁਨਿ ਸ਼੍ਰੀ ਮੁਖ ਤੇ ਬਾਕ ਉਚਾਰਾ। 'ਕਰਹੁ ਜਿ ਇਮੁ, ਤੁਮ ਹੋਇ ਉਧਾਰਾ'। ਪੈੜਾ ਸਿਖ ਛੱਜਲ ਤਿਸੁ ਜਾਤੀ। ਕੇਦੂ ਸੰਘਰ ਜਾਤਿ ਉਪਾਤੀ[4] ॥੧੨॥ ਸ਼੍ਰੀ ਅਰਜਨ ਕੋ ਬੰਦਨ ਕੀਨਿ। ਪੁਨ

[1]ਪੰਡ। [2]ਸਿੱਖਾਂ ਨੂੰ। [3]ਸੰਭਾਲਦੇ ਹਨ। [4]ਭਾਵ ਕਦੇ ਨਾ ਗ੍ਰਹਿਣ ਕਰਨੇ ਜੋਗ [ਸੰਸ:, ਸ਼ਿਵ ਨਿਰਮਾਲਯ=ਸ਼ਿਵ ਤੇ ਚੜ੍ਹਿਆ ਪਦਾਰਥ ਜੋ ਪੁਰਾਣਾਂ ਵਿਚ ਨਾ ਗ੍ਰਹਣ ਕਰਨੇ ਜੋਗ ਲਿਖਿਆ ਹੈ]। [5]ਜੋ ਉਪਜਿਆ ਸੀ ਸੰਘਰ ਜਾਤੀ ਤੋਂ ਉਹ ਕੇਦੂ। *ਲੰਗਾਹਾ ਪਹਿਲੋਂ ਗੁਰੂ ਅਰਜਨ ਦੇਵ ਜੀ ਦੀ ਅਸੀਸ ਨਾਲ ਰੋਗ ਤੋਂ ਰਾਜ਼ੀ ਹੋਕੇ ਸਰਵਰੀਏ ਤੋਂ ਸਿੱਖ ਬਣਿਆਂ ਸੀ।

ਅਰਦਾਸ ਕਰੀ ਹੁਇ ਦੀਨ। 'ਕਿਮੁ ਹਮਰੋ ਹੋਵਹਿ ਕੱਲਜ਼ਾਨ। ਸ਼੍ਰੀ ਗੁਰ ਦਿਹੁ ਉਪਦੇਸ਼ ਬਖਾਨ'॥੧੩॥ਸਤਿਗੁਰੁ ਕਹਜੋ'ਸੁਧਾਸਰ ਨ੍ਹਾਵੋ। ਸ਼ਬਦ ਬਿਚਾਰਹੁ ਗੁਰਮਤਿ ਪਾਵੋ। ਗੁਰ ਸਿੱਖਨ ਕੀ ਸੇਵਾ ਕਰੀਅਹਿ। ਭਜਿ ਹੰਕਾਰ ਨੰਮ੍ਰਤਾ ਧਰੀਅਹਿ॥੧੪॥ਜੇ ਸਤਿਗੁਰੁ ਤੀਸਰ ਪਤਿ ਸ਼ਾਹੁਹਮਰੇ ਪਿਤਾ ਹਕਾਰੇ ਪਾਹੁ। ਕਹਜੋ ਬਚਨ–ਕਲਿਜੁਗ ਕੇ ਜੀਵ। ਸਗਰੀ ਸ਼ਕਤਿ ਬਿਹੀਨੇ ਥੀਵ॥ ੧੫॥ ਇਕ ਤੋ ਭਈ ਆਰਜਾ ਛੋਟੀ। ਹੀਨ ਪਦਾਰਥ ਬੁੱਧੀ ਮੋਟੀ। ਕਰ ਨ ਸਕਹਿੰ ਸਭਿ ਤੀਰਥ ਮੱਜਨ। ਬਿਧਿ ਸੋਂ ਦਾਨੁ ਦੇਹਿੰ ਨਹਿੰ ਸ੍ਰਜਨ[1]॥ ੧੬ ॥ ਇਸ ਕਾਰਨ ਤੇ ਤੀਰਥ ਮਹਾਂ। ਮੱਦ੍ ਦੇਸ਼[2] ਮਹਿੰ ਰਚੀਅਹਿ ਇਹਾਂ*। ਤੀਨ ਲੋਕ ਕੋ ਤੀਰਥ ਜੋਇ। ਸਭਿ ਕੋ ਫਲ ਸ਼ਨਾਨ ਤੇ ਹੋਇ–॥੧੭॥ ਇਸ ਥਲ ਥੋਹੁ ਬਤਾਯਹੁ ਜਥੈ। ਹਮਰੇ ਪਿਤਾ ਖਨਾਯਹੁ ਤਥੈ। ਸ਼੍ਰੀ ਅੰਮ੍ਰਿਤਸਰ ਰਾਖਜੋ ਨਾਮੂ।ਚਤੁਰ ਪਦਾਰਥ ਕੋ ਨਿਤ ਧਾਮੂ॥੧੮॥ਕਾਸ਼ੀ ਆਦਿਕ ਤੀਰਥ ਸਥੈ। ਇਸ ਕੀ ਸ਼ਰਨ ਰਹੈਂ ਪਰਿ ਅਥੈ। ਬਰਤਹਿ ਕਾਲ ਕਲੀ ਕੋ ਘੋਰੈ। ਕਿਸ ਕੀ ਹੱਤਯਾ ਕੋ ਨਹਿੰ ਛੋਰੈ॥ ੧੯ ॥ ਬਰਤ ਦਾਨ ਤਪ ਤੀਰਥ ਜੇਤੇ। ਕਰਹਿੰ ਨਿਵਾਸ ਇਸੀ ਮਹਿੰ ਤੇਤੇ। ਜਗਤ ਨਾਥੁ ਇਹ ਹੋਇ[3] ਬਿਸਾਲਾ। ਰੀਗਾ ਲੋਪ ਹੋਇ ਜਿਸ ਕਾਲਾ †॥ ੨੦ ॥ ਕੋਸਨ ਲੌ ਇਸ ਕੇ ਚੌਫੇਰੇ। ਸੰਤ ਰਿਖਿਨ ਕੇ ਥਿਰ ਹੈਂ ਡੇਰੇ। ਧਾਂਤੇ ਕਰਹੁ ਤਾਲ ਇਸ਼ਨਾਨ। ਤੁਮਰੀ ਹੋਵਹਿ ਗੀ ਕੱਲਜ਼ਾਨ'॥੨੧॥‡ਗੁਰ ਪੂਰੇ ਕੇ ਸੁੰਦਰ ਬੈਨਿ। ਸਿੱਖਨਿ ਸੁਨਿ ਮਨ ਉਪਜਜੋ ਚੈਨਿ। ਮਹਿਮਾ ਸੁਨੀ ਸੁਧਾਸਰ ਕੇਰੀ। ਜੋ ਸਤਿਗੁਰ ਨਿਜ ਮੁਖ ਤੇ ਟੇਰੀ॥ ੨੨ ॥ ਕਹਤਿ ਭਏ 'ਸਤਿਗੁਰ ਧੰਨ ਧੰਨ। ਕੀਨੋ ਹਮਰਾ ਸਫਲ ਜਨੰਮ'।ਕੇਤਿਕ ਦਿਨ ਰਹਿ ਸਤਿਗੁਰ ਪਾਸ। ਕਰੀ ਟਹਿਲ ਸਰ ਚਿੱਤ ਹੁਲਾਸਿ॥੨੩॥ ਗੁਰਬਾਣੀ ਸਿਉਂ§ ਪ੍ਰੇਮ ਲਗਾਈ। ਕਰੀ ਸੇਵ ਸਿੱਖਨ ਅਧਿਕਾਈ। ਅਪਨੋ ਜਨਮ ਸਫਲ ਕਰਿ ਜਾਨੈ। ਪੂਰਨ ਭਾਗ ਆਪਨੇ ਮਾਨੈ॥੨੪॥ਪੁਨ ਸਤਿਗੁਰ ਕੀ ਆਗਜਾ ਧਾਰੀ। ਗਏ ਆਪਨੇ ਦੇਸ਼

---

[1]ਭਲੇ ਪੁਰਸ਼ਾਂ ਨੂੰ। [2]ਪੰਜਾਬ ਦੇਸ਼। [3]ਇਹ ਸਥਾਨ ਜਗਤ ਦਾ ਨਾਥ ਹੋਵੇਗਾ।

*ਪਾਃ–ਵਹਾਂ। †ਰੀਗਾ ਲੋਪ ਦਾ ਸਿਮਤ ਪਹਿਲਾਂ ਪੱਤ੍ਰੀਆਂ ਵਿਚ ਛਪਦਾ ਹੁੰਦਾ ਸੀ, ਲੋਪ ਹੋਣ ਦਾ ਸਮਾਂ ਹੁਣ ਮੁੱਕ ਚੁੱਕਾ ਹੈ। ੧੯੫੬ ਬਿਃ ਦੇ ਲਗ ਪਗ ਇਹ ਸਮਾਂ ਮੁੱਕਾ ਸੁਣੀਂਦਾ ਹੈ। ‡ਇਕ ਲਿਖਤੀ ਨੁਸਖੇ ਵਿਚ ਏਥੋਂ ਅੱਗੇ ਕਪੂਰ ਦੇਉ ਦਾ ਸੰਮਨ ਸਿੱਖ ਦੇਖਣ ਦਾ ਪ੍ਰਸੰਗ ਹੈ ਜੋ ਇਸ ਪੋਥੀ ਦੀ ਰਾਸ ਤੀਸਰੀ ਅੰਸੂ ੫੯ ਵਿਚ ਆਵੇਗਾ। §ਪਾਃ–ਜਿਸ।

ਮਝਾਰੀ।ਜਾਇ ਤਹਾਂ ਅਪਨੇ ਗ੍ਰਿਹ ਅੰਤਰ। 'ਗੁਰ ਗੁਰ'ਜਾਪ ਜਪੈਂ ਸੁ ਨਿਰੰਤਰ॥੨੫॥ਅਪਨੇ ਮੀਤ ਸਬੰਧੀ ਜੇਤੇ।ਜਥਾ ਜੋਗ ਉਪਦੇਸ਼ੈ ਤੇਤੇ। ਗੁਰ ਸਰ ਮਹਿਮਾ ਅਧਿਕ ਬਤਾਈ। ਸਤਿਗੁਰੁ ਸਿੱਖ ਭਏ ਅਧਿਕਾਈ ॥ ੨੬ ॥ ਪ੍ਰਾਤੈ ਉਠ ਸ਼ਨਾਨ ਪੁਨਕਰੈਂ।ਗੁਰੂਧਯਾਨ ਧਰਿ ਜਪ ਮੁਖ ਰਰੈਂ। ਕਿਰਤ ਧਰਮਕੀ ਬਹੁਰ ਸੰਭਾਰੈਂ।ਸਿੱਖਨ ਸੰਤ ਕੀ ਸੇਵਾ ਧਾਰੈਂ॥੨੭॥ਜਹਿੰ ਕਹਿੰ ਸਿੱਖੀ ਮਾਰਗ ਤੋਰਾ।ਗੁਰੂ ਧਯਾਨ ਜਿਵ ਚੰਦ ਚਕੋਰਾ। ਇਸ ਬਿਧਿ ਅਪਨੀ ਆਯੁ ਬਿਤਾਈ। ਪੈੜਾ ਕੰਦ੍ਰ ਗੁਰ ਸਿਖ ਭਾਈ॥੨੮॥ਅੰਤਰ ਸ਼ੁਧ ਸਰੂਪ ਹੁਇ ਗਏ।ਗੁਰ ਚਰਨਨ ਮਨ ਨਿਸ਼ਚਾ ਠਏ। ਜੋ ਜੋ ਤਿਨ ਕੋ ਸੰਗੀ ਹੋਯਹੁ। ਭੋਗ ਮੋਖ ਤਿਨ ਸਗਰੋ ਜੋਯਹੁ॥੨੯॥ਜੋ ਗੁਰੂ ਅਰਜਨ ਸ਼ਰਣ*ਸਿਧਾਰਾ। ਜਗਤ ਜਲਧ ਤੇ ਪਾਰ ਉਤਾਰਾ। ਗੁਰ ਨਾਨਕ ਕੇ ਮਾਂਹਿ ਸਮਾਈ। ਜਨਮ ਮਰਨ ਕੀ ਤ੍ਰਾਸ ਮਿਟਾਈ ॥ ੩੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਜ ਰਾਸੇ 'ਸ਼੍ਰੀ ਅੰਮ੍ਰਿਤਸਰ ਅਰੁ ਸਿੱਖੁੰਨ' ਪ੍ਰਸੰਗ ਬਰਨਨੇ ਨਾਮ ਪੰਚ ਪੰਚਾਸਮੋ ਅੰਸੁ ॥ ੫੫ ॥

੫੬. [ਸ਼੍ਰੀ ਅੰਮ੍ਰਿਤਸਰ ਮਹਾਤਮ। ਸਿੱਖਾਂ ਨੂੰ ਬਖਸ਼ਿਸ਼ਾਂ]।

ਦੋਹਰਾ ॥ ਨਿਤ ਕਾਰੀਗਰ ਚਿਨਤਿ ਹੈਂ ਸ਼੍ਰੀ ਹਰਿਮੰਦਰ ਚਾਰੁ। ਸ਼੍ਰੀ ਅਰਜਨ ਸਿੱਖਨ ਸਹਤ ਅਨੰਦ ਬਿਲੰਦ ਨਿਹਾਰ ॥ ੧ ॥ ਚੌਪਈ ॥ ਚਹੁੰ ਦਿਸ਼ ਬਨੀ ਸੁਪਾਨ ਚਕੋਰ। ਸੁੰਦਰ ਬਨਜੋ ਦਰਸ਼ਨੀ ਪੌਰ। ਸਰ ਅੰਦਰ ਪੁਲ ਰਚਜੋ ਬਿਸਾਲ।ਜਹਿੰ ਕੋ ਆਇ ਜਾਇੰ ਨਰ ਜਾਲ॥੨॥ਚਹੁੰ ਦਿਸ਼ ਤੇ ਮਿਨਤੀ ਕਰਿ ਸਾਰੀ। ਕੁਰਸੀ ਸਰ ਤੇ ਉਰਧ ਉਸਾਰੀ। ਚਾਰ ਕੋਨ ਜੁਤ ਭਲੇ ਬਨਾਇ। ਪੂਰਬ ਦਿਸ਼ ਹਰਿ ਪੌੜਿ[1]ਰਖਾਇ॥੩॥ ਪਰਦਛਨਾ ਦੇਬੇ ਕੇ ਕਾਰਨ। ਕੁਰਸੀ ਪਰ ਥਲ ਰਾਖ ਸੁਧਾਰਨ[2]। ਮਿਨ ਚਹੁੰਦਿਸ਼ ਤੇ ਏਕ ਸਮਾਨ। ਹਰਿਮੰਦਰਿ ਰਚਿ† ਲੀਨ ਮਹਾਂਨ ॥੪॥ ਚਹੁੰ ਦਰ ਪਰਿ ਕਰਿ ਕਰਿ ਇਕ ਛਾਤ[3]। ਕਰਿ ਹਰਿ ਪੌੜਛਾਤ ਤਿਸੁ ਭਾਂਤਿ। ਦੁਤੀ ਛਾਤ ਲਗ ਜਬਹਿ ਉਸਾਰ। ਬਿਚ ਹਰਿਮੰਦਰ ਕੋ ਥਲ ਸਾਰ॥੫॥ਭਈ ਚੁਗਿਰਦੇ ਦੁਇ ਦੁਇ ਛਾਤ।ਕਰੀ ਬੀਚ ਤੇ ਏਕ ਸੁਹਾਤ।ਊਪਰ ਤੇ ਪੁਨ ਸਮ ਕਰਿ ਦਯੋ। ਏਕ ਛਾਤ ਦੋ ਛਾਤ ਮਿਲਯੋ ॥ ੬॥ ਤਿਮਿ ਹਰਿ ਪੌੜ ਦੁਛਾਤ ਜੁ ਹੋਈ। ਊਪਰ ਮਿਲਜੋ ਕਿਯੋ ਸਮ[4] ਸੋਈ। ਤਿਹਿ ਸਮਾਨ ਥਲ ਜਬਹਿ ਬਨਾਯਹੁ।ਕਰਨ ਬੈਗਲਾ ਉਰਧ ਉਠਾਯਹੁ॥੭॥

---

[1]ਹਰਿ ਕੀ ਪੌੜੀ। [2]ਸੋਧਕੇ ਕੁਰਸੀ ਤੋਂ ਪਰ (ਅਗੇਰੇ) ਥਾਂ ਰੱਖੀ, ਛਾਵ ਛੋਟੀ ਪ੍ਰਕਰਮਾ ਬਣਾਈ। [3]ਛੱਤ। [4]ਬਰਾਬਰ। *ਪਾ:—ਸੰਗ। †ਪਾ:—ਚਿਨ।

ਛਾਲ ਮਸਾਲੇ ਮੋਲ ਬਿ ਸਾਲੇ। ਚੂਨੋ ਸੁਖਮ ਪੀਸ ਖਰਾਲੇ[1]*। ਸਿਰ ਪਰ ਧਰਿ ਧਰਿ ਲੈ ਕਰਿ ਜਾਵਹਿਂ। ਹਰਿ ਮੰਦਰ ਕੋ ਸ਼ਿਖਰ ਪੁਚਾਵਹਿਂ ॥ ੮ ॥ਘਰਹਿਂ ਈਂਟਕਾ ਧਰਹਿਂ ਬਨਾਈ। ਪਾਵੇ ਚਾਰਹੁ ਉਰਧ ਉਠਾਈ। ਕਾਲਬੂਤ ਊਪਰ ਪੁਨ ਕਰੇ।ਚਾਰਹੁ ਦਰ ਚੂਨੇ ਯੁਤਿ ਜਰੇ ॥੯॥ ਪੁਨ ਊਪਰ ਕੋ ਮੰਡਪ[2] ਹੋਏ। ਚਹੁੰਖੂਟਨਿ[3] ਚਹੁੰ ਕਲਸ[4] ਪਰੋਏ। ਲਘੁ ਲਘੁ ਕਲਸ[5] ਚੁਗਿਰਦੇ ਕਰੇ। ਚਾਮੀਕਰ ਕੋ ਦੀਪਤਿ ਖਰੇ ॥੧੦॥ ਊਚੋ ਕਲਸ ਬੀਚ ਕੋ ਹੋਵਾ। ਚਹੁੰਦਿਸ਼ ਦੂਰ ਦੂਰ ਲਗ ਜੋਵਾ। ਭਯੋ ਸਪੂਰਨ ਸ਼੍ਰੀ ਹਰਿਮੰਦਰ। ਜਿਹ ਸਮਸਰ ਨ ਅਪਰ ਜਗ ਅੰਦਰ॥੧੧॥ਮੱਧ ਛਾਤ ਚਹੁੰ ਦਿਸ਼ ਮਹਿ ਤਹਾਂ।ਰਚੀ ਦਰੀਚੀ[6] ਸੁੰਦਰ ਮਹਾਂ। ਖਸ਼ਟ ਰੁਤਨ ਮਹਿ ਸਭਿ ਸੁਖਦਾਈ। ਲਗਹਿ ਪਵਨ ਪਸ਼ਚਮ ਪੁਰਵਾਈ[7] ॥੧੨॥ ਜਹਿਂ ਗ੍ਰੀਖਮ ਮਹਿ ਸ੍ਵੇਦ ਨ ਜੋਵੈਂ[8]।ਹਿਮ ਰੁਤ ਮਹਿਂ ਪਾਲੋ ਨਹਿਂ ਹੋਵੈ।ਬਰਖਾ ਮਹਿਂ ਬਛ ਹੋਤਿ ਬਹਾਰ।ਬਿਨ ਕਰਦਮ ਤੇ ਸੁੰਦਰ ਥਾਰਿ ॥੧੩॥ ਚਹੁੰ ਦਿਸ਼ ਦ੍ਰਿਸ਼ਟਿ ਨੀਰ ਪਰ ਪਰੈ। ਮੇਘ ਧਾਰ ਬਿਨ ਮਲ ਤੇ ਭਰੈ। ਜਗਤ ਮਝਾਰ ਨ ਐਸੋ ਕੋਈ। ਮੰਦਿਰ ਦਿਖਤਿ ਅਨੰਦ ਨ ਹੋਈ॥ ੧੪ ॥ ਚਿੱਤ੍ਰਤਿ ਚਾਂਮੀਕਰਤੇ ਚਾਰ।ਚਾਰੁਓਰ ਮਹਿ ਚਮਕ ਨਿਹਾਰ।ਚਾਰ ਪਦਾਰਥ ਕੋ ਦਾਤਾਰ। ਚਾਰ ਬਰਨ ਕੋ ਜਹਾਂ ਉਚਾਰ[9]† ॥੧੫॥ਚਾਰ ਬਰਨ[10] ਜਹਿ ਬੰਦਨ ਧਾਰਿ।ਚਾਰਬਰਨਦਿਪਤਹਿੰਦੁਤਿਵਾਰ[11]। ਚਾਰਚੱਕ੍ਰ ਮਹਿੰ[12] ਬਿਦਤ ਉਦਾਰਿ।ਚਾਰਮੋਖ[13]ਠਾਂਢੀ ਦਰਬਾਰ ॥੧੬॥ਦਰਸ਼ਨੀਯਜੋ ਆਸ਼੍ਰਮ ਚਾਰ[14]। ਚਾਰ ਬੇਦ ਜਹਿ ਸਾਰ[15] ਉਚਾਰ‡। ਚਾਰ ਦਿਸ਼ਾ ਮਹਿਂ ਚਾਰਹੁ ਦ੍ਵਾਰ। ਸ਼੍ਰਵਣਾਦਿਕ ਸਾਧਨ ਜਹਿ ਟਾਰ ॥੧੭॥ ਸ਼੍ਰੀ ਅਰਜਨ ਠਾਂਢੇ ਬਿਚ ਹੋਇ। ਕੀਨ ਅਨੰਦ ਬਿਲੰਦਹਿ ਜੋਇ। ਸ਼੍ਰੀ ਕਰਤਾਰ ਸਿਫਤ ਕੋ ਕਰੈਂ। ਸਰ ਕੋ

---

[1]ਖਰਲ ਕੀਤਾ ਹੋਇਆ (ਅ) ਖਰਾ+ਲੇ=ਚੰਗਾ ਲੈਕੇ। [2]ਛਾਵ ਵਿਚਕਾਰਲਾ ਵੱਡਾ ਗੰਬੁਦ। [3]ਚਹੁੰ ਨੁਕਰਾਂ ਤੇ [4]ਛੋਟੇ ਗੰਬਦ।[5]ਛੋਟੀਆਂ ਕਲਸੀਆਂ।[6]ਬਾਰੀਆਂ। [7]ਵਾਯੂ ਪੱਛਮ ਤੇ ਪੂਰੇ ਦੀ। [8]ਮੁੜਕਾ ਨਹੀਂ ਦੇਖੀਦਾ। [9]ਚਾਰ ਅੱਖਰਾਂ ਛਾਵ ਵਾਹਿਗੁਰੂ ਨਾਮ ਦਾ ਜਿਦੇ ਉਚਾਰਨ ਹੁੰਦਾ ਹੈ। [10]ਚਾਰੇ ਜਾਤਾਂ। [11]ਸੁਹਣੇ ਰੰਗ ਸੁਭਾਇਮਾਨ ਹੋਕੇ ਦਿਪਤ ਹੋ ਰਹੇ ਹਨ। [12]ਚਾਹੁੰ ਦੱਕਾਂ ਵਿਚ। [13]ਸਾਲੋਕ, ਸਾਰੂਪ, ਸਾਮੀਪ, ਸਾਯੁਜ ਚਾਰ ਮੁਕਤੀਆਂ (ਦੇਖੋ ਸ਼੍ਰੀ ਗੁ: ਨਾ: ਪ੍ਰ: ਪੂ: ਅਧਯਾ ੧ ਅੰ: ੭੦)।[14]ਦਰਸ਼ਨ ਯੋਗ ਚਾਰ ਆਸ਼੍ਰਮ (ਬ੍ਰਹਮਚਰਜ, ਗ੍ਰਿਹਸਤ, ਬਾਨ ਪ੍ਰਸਥ,ਸੰਨਯਾਸ)। [15]ਤੁੱਤ। *ਪਾ:-ਉਠਾਲੇ। ਦਿਸਾਲੇ। †ਪਾ:-ਉਧਾਰ।

‡ਚਹੁੰ ਵੇਦਾਂ ਦੇ ਸਾਰ ਤੋਂ ਮੁਰਾਦ ਨਾਮ ਦਾ ਹੈ। ਯਥਾ-ਬੇਦ ਪੁਰਾਣ ਸਿੰਮ੍ਰਿਤਿ ਸੁਧਾਖ੍ਰ ॥ ਕੀਨੇ ਰਾਮ ਨਾਮ ਇਕ ਆਖ੍ਰ ॥ [ਕਬੀ: ਮ: ੫

ਬੀਚ ਮਹਾਤਮ ਧਰੈਂ ॥੧੮॥ ਹਰਿ ਮੰਦਰ ਕੀ ਮਹਿਮਾ ਗਾਵੈਂ।ਸੁੰਦਰ ਸ਼ਬਦ ਬਿਲੋਕਿ ਬਨਾਵੈਂ । ਸੁਨਿ ਸੁਨਿ ਸੰਗਤਿ ਸ਼ਰਧਾ ਧਰੈ । ਸਰ ਮੱਜਹਿ ਅਭਿ-ਬੰਦਨ ਰਰੈ ॥੧੯॥ ਸਰ ਕਰਿਬੇ ਮਹਿੰ ਘਾਲੀ ਘਾਲ[1]।ਹਰਿਮੰਦਰ ਕੀ ਸੇਵ ਬਿਸਾਲ। ਕ੍ਰਿਪਾ ਦ੍ਰਿਸ਼ਟਿ ਤਿਨ ਪਰ ਪੁਨ ਕਰਿ ਕੋ।ਨਿਕਟ ਅਵਾਹਨ ਕਰੇ ਸਿਮਰਿ ਕੇ ॥੨੦॥ ਬਖਸ਼ਿਸ਼ ਬਖਸ਼ਨਿ ਕਰਨਿ ਨਿਹਾਲ । ਲਿਯੇ ਬੁਲਾਇ ਸਿੱਖਨ ਤਤਕਾਲ। ਭਗਤੂ ਆਦਿਕ ਜੇ ਨਿਸ਼ਕਾਮ। ਆਠ ਜਾਮ ਸਿਮਰਤਿ ਜੇ ਨਾਮ ॥੨੧॥'ਬਰੰਬਹੁ[2]' ਸਭਿਹਿਨਿ ਸੋਂ ਕਹਨੋ। 'ਲਿਹੁ ਗੁਰ ਘਰ ਤੇ ਜੋ ਉਰ ਚਹਨੋ । ਸਵਾਧਾਨੈ ਹੁਇ ਸੇਵ ਕਮਾਈ । ਤਿਸ ਕੀ ਅਬਿ ਲੀਜਹਿ ਬਡਿਆਈ'॥੨੨॥ਸਭਿਹਿਨਿ ਹਾਥ ਜੋਰਿ ਕਰਿਭਾਖਾ।'ਗੁਰਜੀ ਰਹੀ ਨਹੀਂ ਅਭਿਲਾਖਾ । ਚਰਨ ਤੁਮਾਰੇ ਉਰ ਮਹਿੰ ਬਾਸੈਂ । ਸਤ ਚਿਤ ਆਨੰਦ ਚਿੱਤ ਪ੍ਰਕਾਸ਼ੈਂ॥੨੩॥ਇਸ ਤੇ ਉੱਤਮ ਅਪਰ ਨ ਕੋਈ । ਰਾਵਰ ਤੇ ਹਮ ਜਾਚਹਿੰ ਸੋਈ'।ਅਤਿ ਪ੍ਰਸੰਨ ਸੁਨਿਕੈ ਗੁਰਭਏ।ਸਭਿਹਿਨਿ ਕੋ ਊਚੇ ਪਦ ਦਏ॥੨੪॥ ਜੀਵਨ ਮੁਕਤਿ ਅਵਸਥਾ ਕਈ । ਸਾਹਿਬ ਬੁੱਢਾ ਸੰਗਤ ਲਈ।ਹੁਤੋ ਪ੍ਰਥਮ ਭੀ ਸਭਿ ਹੀ ਲਾਇਕ। ਤਉ ਬਡਾਈ ਅਧਿਕ ਸੁਭਾਇਕ॥੨੫॥ਪੁਨ ਭਾਈ ਭਗਤੂ ਕੋ ਦੀਨਾਜੀਵਨਮੁਕਤਿ ਅਵਸਥਾ ਲੀਨ।'ਰਹੈ ਬਿਰਾੜ ਦੇਸ਼ ਕੋ* ਜੰਗਲ।ਤਿਨ ਕੁਲਿ ਕੋ ਦੈਬੇ ਹਿਤ ਮੰਗਲ' ॥੨੬॥ਸੰਗਤਿ ਦਈ ਹੁਤੀ ਜੁ ਅਸ਼ੇਸ਼ । ਨਿਤ ਪ੍ਰਤਿ ਮਾਨਹਿ ਸੋ ਸਭਿ ਦੇਸ਼। ਪੁੱਤ੍ਰ ਪੌਤ੍ਰ ਕੀ ਮਨਤਾ ਤੈਸੇ। ਕਰਤਿ ਰਹੇ ਸ਼੍ਰੀ ਗੁਰੁ ਕਹਿੰ ਜੈਸੇ ॥੨੭॥ ਪੁਨ ਭਾਈ ਬਹਿਲੋ ਸੰਗ ਕਹਨੋ । 'ਪੁਰਹੁ ਕਾਮਨਾ ਜਿਮਿ ਚਿਤਿ ਚਹਨੋ'।ਭਯੋ ਗਯਾਨ ਤਤਛਿਨ ਉਰ ਮਾਂਹੀ। ਬ੍ਰਹਮਬਿਨਾਂ ਕੁਛ ਲਖਿਯਤਿ ਨਾਂਹੀ॥੨੮॥'ਅਪਨੀਕਮਰੀ[3]ਦੇਹੁ ਬਿਛਾਇ। ਬੰਧ ਪੋਟ ਕੋ ਲਿਹੁਅਪਨਾਇਭੂਤ,ਪਿਸ਼ਾਚ,ਪ੍ਰੇਤ,ਬੈਤਾਲ[4]। ਗੁਪਤ ਰਹਤਿ ਜਿਨ ਸ਼ਕਤਿ ਬਿਸਾਲ ॥੨੯॥ ਸਭਿ ਤੇਰੇ ਹੋਵਹਿੰ ਅਨੁਸਾਰੀ। ਚਿਤ ਜਿਮਿ ਚਹਹੁ ਕਰਾਵਹੁ ਕਾਰੀ[5] । ਸ਼੍ਰੀ ਗੁਰ ਅਮਰ ਕ੍ਰਿਪਾ ਰਸ ਢਰੇ। ਪ੍ਰਥਮ ਬਖਸ਼ ਇਹੁ ਲਾਲੋ ਕਰੇ[6]॥੩੦॥ਦੇਸ਼ ਬਿਦੇਸ਼ਨ ਮੈਂ ਜੋ ਅਹੈ।ਸਾਗਰ ਕੇ ਟਾਪੂ ਮਹਿ ਰਹੈਂ।ਗਿਰ ਸੁਮੇਰੁ ਲਗ ਪਰਬਤ ਬਾਸੀ।ਚਹੈਂ ਸੁ ਕਰੈਂ ਸ਼ਕਤਿ ਬਲਰਾਸੀ॥ ੩੧॥ਪੋਟ ਬਿਖੈ ਬੰਧਹੁ ਇਸ ਬਾਰੀ।ਪੁੱਤ੍ਰ ਪੌਤ੍ਰ ਲਗ ਰਹਿੰ ਅਨੁਸਾਰੀ।ਅਪਨ

---

[1]ਭਾਵ ਜਿਨ੍ਹਾਂ ਨੈ ਘਾਲ ਘਾਲੀ ਸੀ। [2]ਵਰ ਮੰਗੋ। [3]ਕੰਬਲੀ। [4]ਚਾਰੇ ਭੂਤਾਂ ਦੀਆਂ ਕਿਸਮਾਂ ਹਨ। [5]ਕੰਮ ਕਰਾਵੋ। [6]ਲਾਲੋ ਨੂੰ ਕੀਤੀ ਸੀ। *ਪਾ: -ਦੋ।

ਸਰੂਪ ਦਸਮ ਜਬ ਧਰੌਂ। ਤਬਿ ਇਨ ਕੌ ਮੁਕਤਾਵਨਿ ਕਰੌਂ" ॥੩੨॥ ਮਾਨ ਬਚਨ ਸਤਿਗੁਰ ਕੋ ਐਸੇ। ਕਮਰੀ ਕਰੀ ਬਿਛਾਵਨਿ ਤੈਸੇ। ਬੰਧਨ ਲਗਸੋ ਪੋਟ ਕੋ ਜਬਿ ਹੀ।ਉੱਤਰ ਦਿਸ਼ ਕੇ ਜੋ*ਗਨ ਸਭਿ ਹੀ॥੩੩॥ਨਿਜ ਦਿਸ਼ ਤੇ ਛੁਟਾਇ ਕਰਿ ਪਾਲੋ।ਗੁਰ ਕੇ ਚਰਨ ਪਰੇ ਤਤਕਾਲੋ। 'ਬਖਸ਼ਹੁ ਮਹਾਂਰਾਜ! ਹਮ ਦਾਸ।ਇਸ ਦਿਸ਼ ਕੇ ਨਿਤ ਰਾਵਰਿ ਪਾਸ ॥੩੪॥ਤੀਨੋਂ ਦਿਸ਼ ਕੋ ਸਭਿ ਦੇ ਦੀਜੈ।ਹਮ ਕੋ ਅਪਨੀ ਸ਼ਰਨਿ ਰਖੀਜੈ'।ਪੁਨ ਚੌਥੋ ਦਿਸ਼ਪਕਰਨ ਚਹਸੋ ।ਤਬਿ ਸਤਿਗੁਰੁਬਹਿਲੋ ਸੰਗ ਕਹਸੋ॥੩੫॥'ਲਿਹੁ ਤੀਨਹੁ ਦਿਸ਼ੁਹੀ ਕੀ ਪੋਟ । ਸੇਵ ਕਰਹਿਂ ਤੇਰੀ ਸਭਿ ਕੋਟਿ"।ਮਾਨ ਬਾਕ ਤੀਨਹੁੰ ਦਿਸ਼ ਕੇਰੇ । ਕਰਿ ਲੀਨੇ ਅਨੁਸਾਰਿ ਘਨੇਰੇ॥੩੬॥ਬਹੁਰ ਗੁਰੂ ਪਿਖਿ ਸੇਵ ਬਡੇਰੀ।ਕਰੀ ਪਜਾਵਨ ਈਂਟਨ ਕੇਰੀ। ਬਿਸ਼ਟਾ ਕੋ ਢੋਵਤਿ ਧਰਿ ਧੀਰ। ਚਾਮ ਉਚਰਗਾ[1] ਕਿਤਿਕ ਸਰੀਰ॥੩੭॥ਨਿਸਬਾਸੁਰ ਖੋਦੀ ਸਰਕਾਰ।ਘਨੋ ਭਾਰਸਿਰ ਵਹਿਰ ਨਿਕਾਰਾ[2]। ਥਰ ਦੀਨਸ 'ਜਿਮਿ ਗੁਰੂ ਕਰਾਹੁ[3]। ਕਰਤਿ ਸਿੱਖ ਪੂਰੇ ਚਿਤ ਚਾਹੁ॥੩੮।ਤਿਮ ਸੰਗਤਿ ਮਹਿ ਟਿਕਰੀ"ਤੇਰੀ। ਕਰਤਿ ਰਹੈਂਗੇ ਨਿਜ ਹਿਤ ਹੇਰੀ[4]। ਭਾਈ ਉਗਰੂ ਅਰੁ ਕੱਲਜਾਨਾ। ਇਨ ਕੌ ਪਦਵੀ ਦਈ ਮਹਾਂਨਾ ॥੩੯॥ਜਥਾ ਜਥਾ ਸ਼ਰਧਾ ਉਰ ਸੇਵਾ।ਤਥਾ ਤਥਾ ਪਦ ਗਯਾਨ ਅਭੇਵਾ[5]। ਦਸਮੇ ਪਾਤਿਸ਼ਾਹੁ ਭੇ ਜਬੈ। ਭਯੋ ਦਿਵਾਨ ਨੰਦ ਚੰਦ ਤਬੈ ॥ ੪੦ ॥ ਗੁਰ ਫ਼ਿਰ[6] ਇਸ ਕੋ ਹੁਤੋ ਪਿਤਾਮਾ। ਉਮਰਾ ਸ਼ਾਹੁ ਜਿਸੀ ਕੋ ਨਾਮਾ। ਗ੍ਰਾਮ ਛਰੋਲੀ ਕੋ ਇਹੁ ਬਾਸੀ।ਕਿਧ ਮਸੰਦ ਦੇ ਸੰਗਤਿ ਰਾਸੀ॥੪੧॥ਭਾਈ ਜੇਠਾ, ਸਿਖ ਪਿਰਾਣਾ। ਪੈੜਾ, ਅਪਰ ਲੰਗਾਹ ਮਹਾਣਾ।ਇੱਤਯਾਦਿਕ ਸਿਖ ਕੋ ਕੋ ਗਨੀਅਹਿ।ਘਾਲੀਘਾਲ ਕਿਤਿਕ ਕੋਭਨੀਅਹਿ॥੪੨॥ਅਜ਼ ਮਤਯੁਤਿ ਸਗਰੇ ਹੁਇ ਗਏ। ਬ੍ਰਹਮ ਗਯਾਨ ਉਰ ਮਹਿ ਨਿਪਜਏ। ਸਿੱਧਾਂ ਸਕਲ ਅਗਾਰੀ ਖਰੀ। ਜਿਮਿ ਚਾਹਹਿ ਲੇ ਝੁਰਨ ਕਰੀ ॥੪੩॥ ਚਢਨ ਅਕਾਸ਼ ਉਠਾਵਨ ਸੈਲ।ਕੋਸ ਹਜ਼ਾਰਨਕੋ ਥਲ ਗੈਲ।ਨਿਮਖ ਬਿਖੈ ਪਹੁੰਚੈਂ ਜਬਿ ਚਾਹੈਂ।ਛਿਤਿ ਕੰਪਾਵਤਿ,ਸਿੰਧੁ ਉਮਾਹੈਂ[7] ॥੪੪॥ ਦਿੱਲੀ ਆਦਿਕ ਅਪਰ ਲਹੌਰ। ਪਕਰਿ

[1]ਫ਼ੜਾਂ। [2]ਵੈਮ ਉੱਚੜ ਗਿਆ। [3]ਸਿਰ ਤੇ ਚੁੱਕ ਕੇ ਕਢਦਾ ਰਿਹਾ ਹੈ। [4]ਜਿਵੇਂ ਗੁਰੂ ਘਰ ਵਿਚ ਕੜਾਹ ਪ੍ਰਸ਼ਾਦ ਹੈ। [5]ਰੋਟ, ਮੰਨੀ। [6]ਆਪਣਾ ਭਲਾ ਦੇਖਕੇ। [7]ਅਭੇਦ (ਵਾਹਿਗੁਰੂ) ਦੇ ਗਯਾਨ ਦੀ ਪਦਵੀ (ਬਖਸ਼ੀ)। [8]ਭਾਵ ਸ਼੍ਰੀ ਗੁਰੂ ਅਰਜਨ ਦੇਵ ਜੀ ਪਾਸ। [9]ਉਡਾਲ ਦੇਣ।

*ਪਾ:—ਜੋ।

ਉਠਾਇ ਭਿਰਾਵਹਿਂ[1] ਦੌਰ[2]। ਬਡੋ ਸਰੀਰ ਬਧਾਵਹਿ ਐਸੇ। ਬੀਚ ਅਕਾਸ਼ ਨੋ ਮੇਵਹਿਂ ਜੈਸੇ॥੪੫॥ਅਨੁ ਬਣ ਜਾਣ ਨ ਦੇਹਿਂ ਦਿਖਾਈ[3]।ਉਛਨਿ ਸ਼ਕਤਿ ਪਹੁੰਚਹਿਂ ਸਭਿ ਥਾਈਂ। ਪਲਟਿ ਸ਼ਰੀਰ ਚਹੈਂ ਚਿਤ ਜੈਸੇ। ਤਤਛਿਨ ਅਪਰ ਲੋਕਿ ਧਰਿ ਤੈਸੇ॥੪੬॥ਜਿਤੀ ਸਮਰਥਾ ਹੈ ਜਗਮਾਂਹੀ।ਅਸ ਕੋ ਨਹੀਂ ਜੁ ਤਿਨ ਢਿਗ ਨਾਂਹੀ।ਤਉ ਗੁਰੂ ਕੋ ਘਰ ਬਹੁ ਨੀਕਾ।ਅਜਰੁ ਜਰਨ ਸਭਿ-ਹਿਨਿ*ਮਤਿ ਚੀਕਾ॥੪੭॥ਜੇ ਕਰਿ ਗੁਰ ਹਿਤ ਕਿਨਹੁ ਦਿਖਾਈ।ਕੈ ਨਿਜ ਹਿਤ ਕਰ ਸ਼ਕਤਿ ਲਗਾਈ। ਸੋ ਸਤਿਗੁਰ ਕੇ ਉਰ ਨਹਿਂ ਭਾਈ। ਛੀਨ ਲੀਨਿ,ਦੀਨਸਿ ਸਮੁਝਾਈ[4]॥੪੮॥ਜਿਨਹੁੰ ਸੁਧਾਸਰ ਸੇਵਾ ਕੀਨਸਿ। ਇਮ ਸਭਿ ਕੋ ਗੁਰ ਬਖਸ਼ਿਸ਼ ਦੀਨਸਿ। ਸਿੱਖ ਅਨੇਕ ਨਿਹਾਲ ਕਰੇ ਹੈਂ। ਜਥਾ ਰਾਮ ਕਪਿ[5] ਸ਼ਕਤਿ ਧਰੇ ਹੈਂ† ॥੪੯॥ਦੋਹਰਾ॥ਇਮਿ ਸ਼੍ਰੀ ਅੰਮ੍ਰਿਤਸਰ ਕਥਾ ਭਾਖੀ ਸਕਲ ਬਨਾਇ। ਭਏ ਕ੍ਰਿਤਾਰਥ ਸਿੱਖਨ ਜਿਮੁ ਸੋ ਸਭਿ ਦਏ ਸੁਨਾਇ ॥੫੦॥ਚੌਪਈ॥ ਭਾਈ ਸਾਲ੍ਹੋ ਆਦਿ ਮਸੰਦ। ਗੁਰ ਘਰ ਕੀ ਕਰਿ‡ ਕਾਰ ਬਿਲੰਦ।ਲੈਬੋ ਦੈਬੋ ਆਵਨ ਜਾਨਾ।ਦਰਬ ਸੰਭਾਰ ਖਰਚ ਕਰਿ ਨਾਨਾ ॥ ੫੧ ॥ ਉਮਰਾ ਸ਼ਾਹੁ ਅਪਰ ਕੱਲਯਾਨਾ। ਜੇਠਾ ਗੁਰਮੁਖ,ਸਿੱਖਪਿਰਾਨਾ। ਕੋਤਿਕ ਰਹੈਂ ਸੇਗਗੁਰੂ ਸਦਾਕੋ ਥਲ ਅਪਰ[6]§ਸੁ ਦਰਸਹਿਂ ਕਦਾ[7]॥੫੨॥ ਜਹਾਂ ਕਹਾਂ ਸਿੱਖੀ ਬਿਸਤਾਰੈਂ। ਸੱਤਨ ਨਾਮ ਜਪ ਭ੍ਰਮ ਨਿਰਵਾਰੈਂ। ਬੈਠਹਿਂ ਸ਼੍ਰੀ ਅਰਜਨ ਹਰਿਮੰਦਰੁਕਥਹਿਂ ਸੁਧਾਸਰ ਮਹਿਮਾ ਸੁੰਦਰ॥੫੩॥ ਸੋਰਠਿ ਰਾਗ ਮਝਾਰ ਬਨਾਵੈਂ। ਮਹਾਂ ਮਹਾਤਮ ਕੋ ਬਿਦਤਾਵੈਂ।ਸੁਹੀ ਰਾਗ ਛੰਦ ਕੇ ਮਾਂਹੀ। ਤੀਰਥ ਮਹਿਮਾ ਕੋ ਸ਼ੁਭ ਪ੍ਰਾਹੀਂ ॥ ੫੪ ॥ ਹਰਿਮੰਦਰ ਕੋ ਕਹੈਂ ਮਹਾਤਮ। 'ਦਰਸ਼ਨ ਪਰਸਨ ਨਿਰਮਲ ਆਤਮ। ਅੰਮ੍ਰਿਤ ਸਰਿ ਜਿਨ ਮੱਜਨ ਕੀਨਾ। ਕੋਟਿ ਜਨਮ ਕੋ ਅਘ ਕਰਿ ਛੀਨਾ' ॥ ੫੫ ॥ ਸ਼੍ਰੀ ਹਰਿ ਮੰਦਰ ਬੰਦਨ ਕਰਿ ਕੈ। ਬੈਠਹਿਂ ਸਾਦਰ ਸ਼ਰਧਾ ਧਰਿ ਕੈ। ਸਤਿਗੁਰ ਸਬਦ ਸ਼ਰਵਨ ਕੋ ਕਰੈਂ[8]। ਸਰਬ ਓਰਿ ਤੇ ਮਨ ਕੋ ਥਿਰੈਂ ॥ ੫੬ ॥ਅਥਵਾ

[1]ਲੜਾ ਦੇਣ। [2]ਦੁੜਾ ਦੇਣ (ਅ) ਦੌੜਕੇ। [3]ਅਨੂ (ਵਾਂਗੂ ਸੂਖਮ) ਬਣ ਜਾਂਦੇ ਹਨ ਦਿੱਸਦ (ਤਕ) ਨਹੀਂ। [4]ਤੇ ਸਮਝਾਕੇ (ਫੇਰ) ਦੇ ਦਿੱਤੀ। [5]ਬਾਂਦਰ, ਸ਼ਾਇਦ ਦੱਖਣੀ ਹਿੰਦ ਦੇ ਕੁਰੂਪ ਅਸਲੀ ਬਾਸ਼ਿੰਦਿਆਂ ਦੇ ਲੋਕਾਂ ਤੋਂ ਮੁਰਾਦ ਹੈ। [6]ਹੋਰ ਥਾਵੇਂ (ਰਹਿੰਦੇ ਹਨ)। [7]ਕਦੇ ਕਦੇ। [8]ਭਾਵ ਗੁਰਬਾਣੀ ਦਾ ਕੀਰਤਨ ਸੁਣਦੇ ਹਨ। *ਪਾ:—ਸਭ ਕੋ। ਮੈਂ ਸਭ। †ਕੇਵਲ ਇਕ ਅੰਗ ਦ੍ਰਿਸ਼ਟਾਂਤ ਦਾ ਲੈਣਾ ਹੈ। ਕਵਿ ਜੀ ਉਥੋਂ ਦੇ ਹੀ ਦ੍ਰਿਸ਼ਟਾਂਤ ਵਰਤਦੇ ਹਨ ਜਿਸ ਸਾਹਿੱਤ੍ਯ ਦੇ ਕਿ ਪੰਡਿਤ ਹਨ। ‡ਪਾ:—ਨਿਤ। ਕਿਤ। ਕ੍ਰਿਤਿ। §ਪਾ:—ਆਵਿ।

ਕਰਹਿ ਸੁਨਾਵਨਿ ਕੋਈ। ਫਲ ਅਤੋਟ ਕੋ ਪਾਵੈ* ਸੋਈ। ਜੇ ਨਰ ਬਸਹਿੰ ਦੂਰਿ ਕਿਸ ਥਾਨੇ। ਆਵਹਿੰ ਦੀਪਮਾਲ ਹਿਤ ਠਾਨੇ ॥ ੫੭ ॥ ਬਹੁਰ ਮੇਖ ਕੀ ਜਬਿਸੰਕ੍ਰਾਂਤਿ[1]।ਤਬਿ ਇਤ ਆਇ ਸ਼ਨਾਨਹਿੰ ਗਾਤਿ।ਜਥਾ ਬਰਖ ਦਿਨ ਮੱਜਤਿ ਰਹੈਂ।ਦੁਇਨਿ ਪਰਬ ਫਲ ਤੈਸੋ ਲਹੈਂ ॥੫੮॥ 'ਦੋਨਹੁ ਪਰਬ ਬਿਖੈ ਇਸ ਥਾਨੇ।ਅਠਿਸਠਿ ਤੀਰਥ ਆਇ ਸ਼ਨਾਨੇ। ਕਲਿ ਕੇ ਨਰ ਕਲਮਲ ਸਮੁਦਾਇ।ਮਜਿ ਮਲੀਨਿ ਨਹਿੰ ਪੁੰਨ ਉਪਾਇ॥੫੯॥ਸੋ ਸਭਿ ਤੀਰਥ ਦੇਸ਼ ਮਝਾਰੇ।ਕਰਿ ਸ਼ਨਾਨ ਕੋ ਤਾਂਹਿ ਉਤਾਰੇ। ਤਿਨ ਪਾਪਨਿ ਕੇ ਭਾਰ ਦਬਾਏ। ਸਹਿ ਨਹਿੰ ਸਕਹਿੰ ਅਧਿਕ ਅਕੁਲਾਏ॥੬੦॥ਗੰਗਾ ਆਦਿਕ ਤੀਰਥ ਜੇਈ। ਅੰਮ੍ਰਿਤਸਰ ਮਹਿੰ ਆਵਹਿੰ ਤੇਈ। ਨਾਮੁ ਮਹਾਤਮ ਜਹਿੰ ਅਧਿਕਾਈ। ਕਰਿ ਸ਼ਨਾਨ ਭਜਿ ਆਪ ਅਮੁਦਾਈ ॥ ੬੧ ॥ ਦੀਪਮਾਲ ਬੈਸਾਖੀ ਦੋਇ। ਛਟੇ ਮਾਸ ਤੀਰਥ ਸਭਿਕੋਇ।ਰਹੈਂ ਸੁਧਾਸਰ ਮੈਂਤਬਿ ਆਇ।ਜੋ ਨਰ ਤਿਸ ਛਿਨ ਇਹਾਂ ਨਹਾਇ॥੬੨॥ ਸਭਿ ਤੀਰਥ ਕੋ ਮੱਜਨ ਹੋਇ।ਯਾਂ ਤੇ ਅਧਿਕ ਮਹਾਂਤਮ ਜੋਇ। ਕਰਹਿ ਸ਼ਨਾਨ ਸਕਲ ਫਲ ਪਾਵੈ। ਸੁਤ ਬਿਤ ਲਾਭ, ਕਲੁਖ ਨਸਾਵੈ†' ॥੬੩॥ ਇੱਤਮਾਦਿਕ ਮਹਿਮਾ ਕਹਿ ਭਾਰੀ। ਹਰਿਮੰਦਰ ਕੇ ਬੈਠਿ ਮਝਾਰੀ। ਇਕ ਦਿਨ ਬੈਠੇ ਸਭਾ ਲਗਾਇ। ਕੇਤਿਕ ਸਿੱਖਨ ਰਹੇ ਗਰਬਾਇ॥੬੪॥–ਹਮਹੁ ਸੇਵ ਬਹੁ ਸਰ ਕੀ ਕੀਨਿ।ਨਿਸ ਦਿਨ ਬੀਤਤਿਕੋ ਨਹਿੰ ਚੀਨ–। ਤਿਨ ਕੇ ਮਨ ਕੀ ਸਤਿਗੁਰ ਜਾਨੀ। ਸ਼੍ਰੀ ਮੁਖ ਤੇ ਬ੍ਰਿਧ ਸੋਂ ਕਹਿ ਬਾਨੀ ॥੬੫॥ 'ਸ਼੍ਰੀ ਨਾਨਕ ਸਿਖ ਪਰਖੇ ਜਬੈ।ਕੋ ਸਾਬਤ ਸਿਖ ਨਿਬਹਜੋ ਤਬੈ?।ਸ਼੍ਰੀਅੰਗਦਕੋ ਗੁਰਤਾ ਦਈ।ਤਬ ਸਿੱਖੀ ਪਰਖਨ ਕਿਮਕਈ?॥ ੬੬॥ ਸੋ ਪ੍ਰਸੰਗ ਸਭਿ ਦੇਹੁ ਸੁਨਾਈ।ਤਵ ਸਮੇਤ ਜਿਮ ਸਿਖ ਸਮੁਦਾਈ[2]। ਇਮਿ ਸੁਨਿਕੈ ਬਾਨੀ ਗੁਰ ਕੇਰੀ। ਭਾਈ ਬ੍ਰਿੱਧ ਕਹਜੋ ਤਿਸ ਬੇਰੀ ॥੬੭॥ 'ਤੁਮ ਅੰਤਰਜਾਮੀ ਸਭਿ ਜਾਨੋ। ਅਪਰ ਸੁਨਾਵਨ ਕੀ ਇਛ ਠਾਨੋ। ਆਜ਼ੈ ਜਾਨਿ ਆਪ ਕੋ ਕਹੌਂ[3]। ਸੁਨਹੁ ਸਕਲ ਮੈਂ ਜਿਸ ਬਿਧਿ ਲਹੌਂ'[4]॥੬੮॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਦ੍ਵਿਤੀਯ ਰਾਸੌ 'ਸ਼੍ਰੀ ਅੰਮ੍ਰਿਤਸਰ ਮਹਾਤਮ' ਪ੍ਰਸੰਗ ਕਥਨਤੇ ਨਾਮ ਖਟ ਪੰਚਾਸਮੋ ਅੰਸੁ ।੫੭।

੫੭ [ਬ੍ਰਿੱਧ ਜੀ ਨੇ ਆਦਿ ਗੁਰੂ ਜੀ ਦੇ ਸਿੱਖ ਪਰਖਣ ਦਾ ਪ੍ਰਸੰਗ ਸੁਣਾਯਾ]।

ਦੋਹਰਾ॥[5] ਸ਼੍ਰੀ ਨਾਨਕ ਕੀ ਬਾਰਤਾ ਅਦਭੁਤ ਸੁਨੋ ਮਹਾਨ। ਪਰਖਨ ਕਰਿ

[1]ਬਿਸਾਖੀ। [2]ਭਾਵ ਸਾਰੇ ਸਿੱਖ (ਪਰਖੇ) ਸਨ। [3]ਆਪ ਦਾ (ਇਹ) ਆਸ਼ਾ ਸਮਝਕੇ ਮੈਂ ਕਹਿਦਾ ਹਾਂ। [4]ਬਾਬਾ ਬੁੱਢਾ ਜੀ ਪ੍ਰਸੰਗ ਸੁਣਾਉਂਦੇ ਹਨ।

*ਪਾ:–ਪੋਹੈ। †ਪਾ:–ਕਲੁਖ ਭਜਾਵੈ।

ਸਭਿ ਰੀਤਿ ਸੋਂ ਅੰਗਦਿ ਪਰਮ ਸੁਜਾਨ ॥ ੧ ॥ ਚੌਪਈ ॥ ਇਕ ਦਿਨ ਹਮ ਤੀਨਹੁ ਸੰਗ ਗਏ।ਨਦੀ ਪ੍ਰਵੇਸ਼ ਗੁਰੂ ਜੀ ਭਏ। ਇਕ ਸ਼੍ਰੀ ਅੰਗਦ ਦੁਤਿਯ ਭਗੀਰਥ।ਮੈਂ ਜੁਤਿ[1]ਸੇਵਤਿ ਭੇ ਗੁਰ ਤੀਰਥਿ[2]॥੨॥ਚਿਰਨਿ ਕੀ[3]ਬਰਖਾਤਥਿ ਭਈ।ਸੀਤਲਤਾ ਹਮ ਕੋ ਚਢਿ ਗਈ।ਤਥਿ ਦੋਨਹੁ[4]ਗ੍ਰਿਹ ਕੋ ਚਲਿ ਆਏ। ਸੀਤ ਬਿਦਾਰਨੋ ਅਗਨਿ ਤਪਾਏ॥੩॥ਸ਼੍ਰੀ ਅੰਗਦ ਕੋ ਮੁਰਛਾ ਭਈ। ਬੈਠਨੋ ਰਹਨੋ,ਨ ਤਨ ਸੁਧਿ ਲਈ।ਨਿਕਸੇ ਸ਼੍ਰੀ ਨਾਨਕ ਤਿਸ ਜਾਨਿ[5]। ਸਭਿ ਗਤਿ ਹੇਰਿ ਪ੍ਰਸੰਨ ਮਹਾਨ[6] ॥੪॥ਪੁਨ ਧਾਨਕ ਕੋ ਧਾਰਨੋ ਬੇਸ*। ਜਿਸ ਤੇ ਭਾਗੇ ਸਿੱਖਨ ਅਸ਼ੇਸ਼। ਜੀਰਨ ਵਸਤ੍ਰਨਿ ਵਾਨ ਪੁਰਾਨਾ। ਸਿਰ ਪਰ ਬਾਂਧਨੋ ਜਟਾ ਸਮਾਨਾ ॥੫॥ ਛੀਟ ਛਾਛ ਕੀ[7] ਤਨ ਛਿਟਕਾਈ। ਮਖਿਕਾ ਅਨਿਕ ਭ੍ਰਮਤਿ ਚਹੁੰਘਾਈ[8]। ਮੂੰਞ ਮੇਖਲਾ ਕਰਿ ਕਟ ਮੋਟੀ[9]।ਗਹੀ ਹਾਥ ਮਹਿ ਟੇਢੀ ਸੋਟੀ ॥੬॥ ਲੇ ਕਰਿ ਤੀਛਨ ਨਾਂਗਾ[10] ਛੁਰਾ। ਸਾਥ ਮੇਖਲਾ ਬਾਂਧਨ ਕਰਾ[11]। ਪਹਿਰੀ ਹਾਡਨਿ[12] ਮਾਲ ਬਿਸਾਲਾ। ਜਥਾ ਰੁੱਦ੍ਰ ਕੀ ਮੁੰਡਨਿ ਮਾਲਾ[13] ॥੭॥ ਕੂਕਰ ਸ਼ਰਮਾ[14] ਲੇਕਰਿ ਸਾਥ। ਸ਼ਿਵ[15] ਕੋ ਰੂਪ ਧਰਨੋ ਗੁਰ ਨਾਥ। ਹੇਰਿ ਹੇਰਿ ਸਗਰੇ ਨਰ ਡਰੇ।–ਕਜਾ ਇਹੁਕਿਧੌਂ?–ਸ਼ੰਕਉਰ ਧਰੇ॥੮॥ਸ਼੍ਰੀਅੰਗਦਿ ਬਿਨ ਸਭਿ ਭ੍ਰਮਾਏ। ਰਹੇ ਸਮੀਪ ਨ, ਦੂਰ ਪਲਾਏ। ਪੁਨਿ ਇਕ ਕੌਤਕ ਗੁਰੂ†ਦਿਖਾਯੋ[16]ਖਾਵੋ ਸ਼ਵ ਕੋ[17]ਹੁਕਮ ਅਲਾਯੋ॥੯॥ਇਹੁਗਾਥਾਜਿਮਭਈ ਸੁਨਾਵੋਂ।ਅਚਰਜ ਕੌਤਕ ਕਰਨੋ ਬਤਾਵੋਂ। ਬਹੁ ਸਿੱਖਨ ਕੋ ਲੇ ਨਿਜ ਸਾਥਿ। ਨਦੀ ਕਿਨਾਰ‡ ਚਲੇ ਗੁਰਨਾਥ॥੧੦॥ਕੇਤਿਕ ਦੂਰ ਗਏ ਅਗਵਾਏ। ਪੈਸੇ ਭੂ ਪਰ ਪਰੇ ਦਿਖਾਏ। ਕਹਨੋ[18]ਚਾਹੁ ਚਿਤ ਜਿਸ ਲੈ ਜਾਹੋ'। ਸੁਨਿ ਕੋਚਿਤ

---

[1]ਸਮੇਤ। [2]ਤੀਰਥ ਰੂਪ ਗੁਰੂ ਜੀ। [3]ਕੜਿਆਂ ਦੀ। [4]ਅਸੀਂ ਦੋਵੇਂ (ਮੈਂ ਤੇ ਭਗੀਰਥ)। [5](ਮੁਰਛਾ ਹੋਏ) ਜਾਣਕੇ। [6]ਬੜੇ ਪ੍ਰਸੰਨ ਹੋਏ। [7]ਲੱਸੀ ਦੀਆਂ ਛਿੱਟਾਂ। [8]ਮੱਖੀਆਂ ਭਿਣ ਭਣੋਂਦੀਆਂ ਚਾਹੋਂ ਪਾਸੀਂ। [9]ਮੂੰਞ ਦੀ ਮੋਟੀ ਤੜਾਗੀ (ਕਮਰ ਕਸਾ) ਲੱਕ ਨਾਲ ਬੰਨ੍ਹ ਕੇ। [10]ਤਿੱਖਾ ਤੇ ਨੰਗਾ। [11]ਕਮਰਕਸੇ ਨਾਲ (ਛੁਰਾ) ਬੱਧਾ। [12]ਹੱਡੀਆਂ ਦੀ। [13]ਜਿਵੇਂ ਸ਼ਿਵਜੀ ਦੀ ਸਿਰਾਂ ਦੀ ਮਾਲਾ ਹੁੰਦੀ ਹੈ। [14]ਕੁੱਤੇ ਕੁੱਤੀਆਂ। [15]ਭਿਆਨਕ। ਸ਼ਿਵ ਤ੍ਰੈਂਹਾਂ ਹਿੰਦੂ ਦੇਵਤਿਆਂ ਵਿਚੋਂ ਸਹਿਮ ਕਰਤਾ ਤੇ ਭਜਾਨਕ ਹੈ, ਇਸ ਵਾਸਤੇ ਸ਼ਿਵ ਤੋਂ ਮੁਰਾਦ ਭਜਾਨਕ ਦੀ ਬੀ ਲਈ ਦੀ ਹੈ। [16]ਮੁਰਦੇ ਨੂੰ।

*ਸ਼੍ਰੀ ਗੁਰੂ ਪਹਿਲੀ ਪਾਤਸ਼ਾਹੀ ਦਾ ਇਕ ਸ਼ਬਦ ਸਿਰੀ ਰਾਗ ਵਿਚ ਹੈ, 'ਏਕੁ ਸੁਆਨੁ ਦੋਇ ਸੁਆਨੀ ਨਾਲਿ' ਇਸ ਦਾ ਭਾਵ ਅਤ੍ਰਿਪਤ ਲੋਭ ਰੂਪੀ ਕੁੱਤਾ ਤੇ ਆਸਾ ਤ੍ਰਿਸ਼ਨਾਂ ਜਾਂ ਭੁੱਖ ਤ੍ਰਿਖਾ ਦੋ ਕੁੱਤੀਆਂ ਹਨ, ਇਸੇ ਸ਼ਬਦ ਦੇ ਬਾਹਰਲੇ ਭਾਵ ਤੋਂ ਇਸ ਸਾਖੀ ਦਾ ਭਾਵ ਲੈਂਦੇ ਜਾਪਦੇ ਹਨ।

†ਪਾਃ–ਪ੍ਰਭੂ।

‡ਪਾਃ–ਕਛਾਰ।

ਬਚ,ਗਹਿ ਕਰ ਮਾਹੋ[1]॥੧੧॥ ਭਾਰਿ ਉਠਾਯੋ ਜੋਤਿਕ ਜਾਇ। ਲੈ ਕਰਿ ਮੁਰੇ ਗ੍ਰਾਮ ਕੋ ਆਇ। ਪੁਨ ਆਗੇ ਕੁਛ ਗਮਨੇ ਜਬੈ। ਪਰੇ ਰਜਤਪਣ ਦੇਖਤਿ ਸਬੈ ॥੧੨॥ ਹੁਕਮ ਕਰਜੋ 'ਚਾਹੋ ਲੈ ਜਾਇ'। ਸੁਨਿ ਕਰਿ ਭਾਰ ਪ੍ਰਮਾਣ[2] ਉਠਾਇਬਛ ਪ੍ਰੇਮੀ ਨੇ ਧਨ ਨਹਿ ਗਹਜੋ।ਪੁਨ ਆਗੇ ਸਤਿਗੁਰੁ ਮਗ ਲਹਜੋ ॥੧੩॥ਕਿਤਿਕ ਦੂਰਿ ਦੀਨਾਰ[3] ਪਰੀ ਹੈਂ। ਦੇਖਤਿ ਆਗਯਾ ਪ੍ਰਭੂ ਕਰੀ ਹੈ। 'ਲੈ ਜਾਵਹੁ ਅਭਿਲਾਖਹੁ ਜੇਹਿ।ਤਮਰੇ ਹਿਤ ਮੈਂ ਕੀਨਸ ਏਹਿ'॥੧੪॥ ਧਰਿ ਉਰ ਲੋਭ ਸੁ ਲਈ ਉਠਾਇ। ਲੈ ਗਮਨੇ ਗ੍ਰਿਹ ਕੋ ਸਮੁਦਾਇ। ਅਤਿ ਪ੍ਰੇਮੀ ਗੁਰ ਕੇ ਤਬਿ ਰਹੇ। ਇਕ ਮੈਂ,ਦੂਤੀ ਸਧਾਰਣ ਅਹੇ॥੧੫॥ਤ੍ਰਿਤੀ ਭਗੀਰਥ ਅਰੁ ਸ਼੍ਰੀ ਅੰਗਦ। ਚਲੇ ਸੰਗ ਤਜਿ ਕੈ ਸਭਿ ਸੰਪਦਿ। ਕਿਤਿਕ ਦੂਰਿ ਜਬਿ ਪਹੁੰਚੇ ਜਾਇ। ਭੂਤਲ ਇਕ ਸਮ ਰੁਚਿਰ[4] ਸੁਹਾਇ ॥ ੧੬ ॥ ਸੰਚੇ ਕਾਸ਼ਟ ਚਿਤਾ[5] ਕਰੀ ਹੈ।ਇਕ ਸ਼ਵ ਕੀ[6]ਤਹਿੰਦੇਹਿ ਪਰੀ ਹੈ। ਤਿਸ ਢਿਗ ਖਰੇ ਹੋਇ ਕਰਿ ਭਾਖੀ।'ਹਟੇ ਹੁਤੇ ਜੋ ਧਨ ਅਭਿਲਾਖੀ ॥੧੭॥ ਅਤਿ ਪ੍ਰੇਮੀ ਤੁਮ ਮਮ ਸੰਗ ਆਏ। ਮਿਲਿ ਇਸ ਮੁਰਦੇ ਕੋ ਲਿਹੁ ਖਾਏ'। ਹਮ ਅਚਰਜ ਭੇ,—ਸ਼ਵ ਕਿਨ ਆਨਾ—।ਹਾਥ ਜੋੜਿ ਕਰਿ ਵਾਕ ਬਖਾਨ॥੧੮॥ 'ਨਰ ਮ੍ਰਿਤੁ ਕੋ ਨਰ ਖਾਇ ਨ ਕੋਈ।ਦਾਰੁਨ ਕ੍ਰਿਤੀ ਤ੍ਰਾਸ ਪਿਖਿ ਹੋਈ[7]'।ਇਤ ਉਤ ਟਰਿ ਕਰਿ ਲੇ ਤਰੁ ਓਟਾ[8]। ਭੇ ਹਮ ਠਾਂਢੇ ਸਭਿ ਕੋ ਹੋਟਾ[9]॥੧੯॥ਸ਼੍ਰੀਅੰਗਦਿ ਜੀ ਸੰਗ ਨ ਛੋਰਾ।ਕਹਜੋ[10]ਕਠੋਰ ਹੇਰਿ ਇਸ ਓਰਾ। 'ਕਜੋਂ ਤੂੰ ਖਰੋ ਸ਼ਿਤਾਬ ਪਲਾਵਹੁ। ਨਾਂਹਿ ਤ ਇਸ ਸ਼ਵ ਕੋ ਭਨਖਾਵਹੁ'॥੨੦॥ਮਾਨ ਬਾਕ ਜਬਿਬਸਤ੍ਰ ਉਘਾਰਾ। ਭਯੋ ਤਿਹਾਵਲ[11] ਸਕਲ ਨਿਹਾਰਾ। ਤਤਛਿਨ ਲੋਪ ਭਯੋ ਸਭਿ ਖੇਲਾ[12]। ਸ਼੍ਰੀ ਅੰਗਦ ਕੋ ਗਹਿ ਗਰ ਮੇਲਾ ॥ ੨੧ ॥ ਏਕ ਰੂਪ ਅਪਨੇ ਸੋਂ ਕਰਜੋ। ਗੁਰਤਾ ਭਾਵ ਤਿਨਹੁੰ ਮਹਿੰ ਧਰਜੋ। ਸਭਿ ਜਗ ਕੀ ਦੇ ਕਰਿ ਗੁਰਿਆਈ। ਤਿਨ ਮਹੁੰ ਅਪਨੀ ਜੋਤਿ ਮਿਲਾਈ॥੨੨॥ਅਪਰ ਰੀਤਿ ਸੋਂ ਬਹੁ ਪਤਿਆਏ। ਸੋ ਪ੍ਰਸੰਗ ਮੈਂ ਨਹੀਂ ਸੁਨਾਏ। ਗੁਰਤਾ ਗਾਦੀ ਦੇ ਸਮੁਝਾਯੋ। 'ਇਹਾਂ ਨ

---

[1]ਕਈਆਂ ਨੇ (ਪੈਸੇ) ਹੱਥ ਵਿਚ ਫੜਕੇ। [2]ਜਿੰਨਾਂ ਭਾਰ ਕੋਈ ਚੁੱਕ ਸਕਦਾ ਸੀ। (ਅ) ਭਾਰ=ਢਾਈ ਮਣ। [3]ਮੋਹਰਾਂ। [4]ਪ੍ਰਿਥਵੀ ਇਕ ਜਿਹੀ ਸੁੰਦਰ। [5]ਚਿਖਾ। [6]ਮੁਰਦੇ ਦੀ। [7]ਇਹ ਕਾਰ ਭਯਾਨਕ ਹੈ, ਦੇਖਕੇ ਹੀ ਭੈ ਲਗਦਾ ਹੈ। [8]ਟਲ ਕੇ ਬ੍ਰਿੱਛਾਂ ਦੀ ਓਟ ਲੈਕੇ। [9](ਅੋਹੁੰ) ਸਾਨੂੰ ਸਾਰਿਆਂ ਨੂੰ ਹੋੜਿਆ (ਗੁਰੂ ਜੀ ਨੇ)। [10](ਗੁਰੂ ਜੀ ਨੇ) ਕਿਹਾ। [11]ਕੜਾਹ ਪ੍ਰਸ਼ਾਦ। [12]ਕੜਾਹ ਪ੍ਰਸ਼ਾਦ ਸਮੇਤ ਸਾਰਾ ਖੇਲ।

ਰਹਿਬੋ ਤੁਮਰੋ ਭਾਯੋ॥੨੩॥ਗ੍ਰਾਮ ਖਡੂਰ ਸਦਨ ਕਰਿ ਰਹੀਅਹਿ।ਜਹਿ ਜਹਿ ਅਪਨ ਸਬੰਧੀ ਲਹੀਅਹਿ। ਸਕਲ ਸਕੇਲਹੁ ਅਪਨੇ ਪਾਸ। ਥਿਰਹੁ ਤਹਾਂ ਲਿਹੁ ਆਨੰਦ ਰਾਸ'॥੨੪॥ਇਮ ਆਗਜਾ ਸੁਨਿ ਕਰਿ ਸਤਿਗੁਰਕੀ।ਚਹਤਿ ਨ ਬਿਛੁਰਨੋ ਪ੍ਰੀਤੀ ਉਰਕੀ। ਭਉ ਬਿਬਸ ਹੁਇ ਕਰਿ ਪਗ ਨਮੋ।ਬ੍ਰਿਹੁ ਤੇ ਬਯਾਕੁਲ ਬਹੁ ਭਿਹ ਸਮੋ॥੨੫॥[1]'ਮੋਹਿ ਸਿੰਘਾਸਨ ਸਦਨ ਭਿਰਾਈ। ਤਹਾਂ ਬਿਰਾਜਹੁ ਕਰਹੁ ਗੁਰਾਈ'। ਸੁਨਿ ਪ੍ਰਭੁ ਤੇ ਮਾਰਗ ਚਲਿ ਪਰੇ। ਭਗਤਿ ਭੰਡਾਰ ਭਾਉ ਉਰ ਧਰੇ॥੨੬॥ ਸੱਤਨਾਮ ਧਨ ਲੀਨਿ ਅਤੋਟ।ਖਰਚਹਿ ਵਧਹਿ ਭਰੇ ਗਨ ਕੋਟਿ। ਸਨੇ ਸਨੇ ਚਲਿ ਪਹੁੰਚੇ ਗ੍ਰਾਮ। ਮਾਤ ਭਿਰਾਈ ਕੋ ਜਹਿ ਧਾਮ॥੨੭॥ਹਿਤ ਕਰਿ ਮਿਲੀ ਭਾਉ ਕੋ ਧਾਰਾ। ਸਿੰਘਾਸਨ ਪਰ ਸੁਤ ਬੈਠਾਰਾ।ਸ਼੍ਰੀ ਨਾਨਕ ਸ਼੍ਰੀ ਅੰਗਦਿ ਮਾਂਹੀ।ਭੇਦ ਭਿਰਾਈ ਜਾਨਨੋ ਨਾਂਹੀ॥੨੮॥ ਖੀਵੀ ਅਪਨਿ ਸਨੂਖਾ ਹੋਈ।ਕਰੀ ਹਕਾਰਨਿ ਪਹੁਚੀ ਸੋਈ। ਪਤਿਕੀ ਸੇਵ ਕਰਨ ਮਹਿ ਲਾਗੀ। ਪਤਿਬ੍ਰਤ ਧਰਮ ਦ੍ਰਿੜ੍ਹਾ ਅਨੁਰਾਗੀ॥੨੯॥ ਖਾਨ ਪਾਨ ਪਹਿਰਨ ਸੁਧਿ ਸਾਰੀ। ਨਿਸੁਪ੍ਰੇਹੀ[2] ਪਤਿ ਕਰਤਿ ਸੰਭਾਰੀ। ਕਰ ਜੋਰਹਿ ਆਇਸੁ ਕੋਮਾਨਹਿ। ਅਧਿਕ ਪ੍ਰੀਤ ਤੇ ਸੇਵਾ ਠਾਨਹਿ ॥੩੦॥ ਨਿਤਿਪ੍ਰਤਿ ਚਹਤਿ ਅਸਨ[3] ਪਹੁੰਚਾਵਹਿ। ਆਇਸੁ ਪਾਇ ਦਰਸ ਕੋ ਆਵਹਿ। ਪਾਰ ਬ੍ਰਹਮ ਕਰਿ ਪਤਿ ਕੋ ਜਾਨੈ।ਮੂਰਤਿਧਯਾਨਰਿਦੈ ਸਦ ਠਾਨੈ॥੩੧॥ਬਿਛਰਨ ਸਮੇ ਭਨਨੋ ਸ਼੍ਰੀ ਨਾਨਕ। 'ਇਤ ਤੁਮ ਆਇ ਨ,ਜਾਹੁ ਅਚਾਨਕ[4]।ਬਸਹੁ ਖਡੂਰ ਤਹਾਂ ਹਮ ਆਵੈਂ।ਮਿਲਹਿ ਤੋਹਿਜਬਿ ਉਰ ਮਹਿ ਭਾਵੈਂ'॥੩੨॥ਕੇਤਿਕ ਦਿਵਸ ਬਿਤੀਤੇ ਜਬਹੂੰ। ਦੁਇ ਦਿਸ਼ ਚਿਤ ਅਕੁਲਾਨੇ ਤਬਹੂੰ। ਅਭਿ-ਲਾਖਤਿ ਭੇ ਮਿਲਨ ਜ਼ਰੂਰ।ਸ਼੍ਰੀ ਨਾਨਕ ਜੀ ਅਏ ਖਡੂਰ॥੩੩॥ਸ਼੍ਰੀ ਅੰਗਦ ਲਖਿ ਗੁਰ ਆਗਵਨੂ।ਗਵਨੇ ਲੇਨਿਅਗਾਰੀ ਭਵਨੂ। ਰਵਿ ਗੁਰਪਿਖਿਕਿਧ ਚਖ ਅਰਬਿੰਦ[5]। ਪਗ ਪੰਕਜ ਮਨ ਬਨਨੋਮਲਿੰਦ॥੩੪॥ਭਰਿਕੌਰੀਪ੍ਰਭੁਭਏ ਅਸੀਨ।ਵਹਰ ਗ੍ਰਾਮ ਤੇ ਥਲ ਸ਼ੁਭਚੀਨ।ਸੁਨਿਖੀਵੀਦਰਸ਼ਨਿਕੋਆਈ। ਸ਼੍ਰੀ ਗੁਰ ਦੇਖੇ ਗ੍ਰੀਵ ਨਿਵਾਈ॥੩੫॥ਕਹਨੋ ਗੁਰੂ'ਪੁਰਖਾ ਤੂੰ ਧੰਨ।ਸਦਾਬਸੀ ਮੁਝ ਕਰਨੋ ਪ੍ਰਸੰਨ। ਤੁਮ ਸਮ ਜਗ ਮਹਿ ਅਪਰ ਨ ਕੋਈ । ਮੋ ਮਨ ਮੈਂ ਪ੍ਰਿਯ

[1]ਗੁਰੂ ਨਾਨਕ ਜੀ ਦੇ ਢਾਕ ਹਨ। [2]ਨਿਰਇੱਛਤ। [3]ਚਾਹਿਆ ਭੋਜਨ । [4](ਆਪਣੇ ਘਰ ਨੂੰ) ਅਚਾਨਕ ਚਲੇ ਜਾਓ (ਫੇਰ) ਇਧਰ ਨਾ ਆਉਣਾ । (ਅ) ਜਾਓ, ਇਧਰ ਅਚਾਨਕ (ਬਿਨ ਆਗਜਾ) ਨਹੀਂ ਆਉਣਾ । [5]ਭਾਵ, ਗੁਰੂ ਜੀ ਸੂਰਜ, (ਗੁਰੂ ਅੰਗਦ ਦੇਵ ਜੀ ਦੇ) ਨੈਣ ਕਮਲ ਤੇ ਮਨ ਭੌਰਾ ਚਰਨਾਂ ਕਮਲਾਂ ਦਾ।

ਔਰੁ ਨ ਹੋਈ'॥੩੬॥ ਸਰਬ ਪ੍ਰਕਾਰ ਧੀਰ ਕਹਿ ਦਯੋ। ਮਿਲਿ ਬੋਲਨਿ ਭਾ ਸੀਤਲ ਹਿਯੋ।ਅਤਿ ਅਨੰਦਕੋ ਪਾਇ ਰਹੇਹੈਂ।ਪਰਮ ਪ੍ਰੇਮ ਕੇਬਾਕ ਕਹੇਹੈਂ । ੩੭॥ਪੁਰਿ ਕਰਤਾਰ ਗੁਰੂ ਪੁਨ ਚਲੈ। ਸਨਮੁਖ ਸ਼੍ਰੀ ਅੰਗਦ ਜੀ ਖਲੈ। ਜੁਗ ਮੂਰਤਿ ਇਕ ਜੋਤਿ ਪ੍ਰਕਾਸ਼ੈ।ਹੋਤਿ ਅਨੰਦ ਬਿਲੰਦ ਹੁਲਾਸੈ॥੩੮॥ ਕਹਿ ਸ਼੍ਰੀ ਅੰਗਦਿ 'ਸੁਨੀਅਹਿ ਨਾਥ ! । ਰਾਖਹੁ ਨਿਕਟ, ਚਲੌਂ ਮੈਂ ਸਾਥ। ਸਹਜੋ ਨ ਜਾਵੈ ਬ੍ਰਿਹਾ ਤੁਮਾਰੋ। ਦਰਸ਼ਨ ਪਰਸਤਿ ਰਹੌਂ ਸੁਖਾਰੋ'॥੩੯॥ ਕਹਜੋ ਗੁਰੂ 'ਤੁਮ ਮਮ ਮਨ ਮਾਂਹੀ।ਭੇਦ ਭਾਵ ਕੁਛ ਲਖੀਅਹਿ ਨਾਹੀ।ਗਮਨ ਕਰਤਾਰ ਪੁਰੇ ਮਮ ਜਾਨਿ । ਤੁਮ ਨਿਸ਼ਚਲਿ ਬੈਠਹੁ ਇਸ ਥਾਨ'॥੪੦॥ ਇਮ ਕਹਿ ਬਾਬਾ ਜੀ ਚਲਿ ਗਏ।ਸ਼੍ਰੀ ਅੰਗਦ ਤਹਿੰ ਬੈਠਤਿ ਭਏ। ਦ੍ਰਿੜ੍ਹ ਆਸਨ ਕਰਿ ਆਸਨ ਆਨਿ । ਬੀਤੇ ਕਿਤਿਕ ਦਜੋਸ ਤ੍ਰਿਸ-ਥਾਨ॥੪੧॥ਮੁੰਦੇ ਬਿਲੋਚਨ ਸੁਧਿ ਨ ਸ਼ਰੀਰ । ਤ੍ਰਿਣ ਜਾਮੈਂ ਚਹੁੰਗਿਰਦੇ ਤੀਰ। ਕਿਤਿਕ ਅੰਗ ਛਾਦਨ ਹੁਇ ਗਏਨਰ ਤਹਿੰ ਆਵਤਿ ਦੇਖਤਿ ਭਏ ॥ ੪੨ ॥–ਆਪੇ ਕਹਜੋ ਆਪ ਹੀ ਮਾਨੈ । ਲੀਲਾ ਗੁਪਤਿ ਨ ਕੋਊ ਜਾਨੈ–।ਸ਼੍ਰੀ ਨਾਨਕ ਜੀ ਸਭਿ ਬਿਧਿ ਜਾਨੀ ।–ਆਸਨ ਲਾਇ ਸਮਾਧੀ ਠਾਨੀ ॥੪੩॥ ਤਪ ਬਡ ਕੀਨ ਖੇਦ ਕੋ ਪਾਏ।–ਅੰਤਰਜਾਮੀ ਤਤਛਿਨ ਆਏ।ਪਕਰ ਜਗਾਯੋ[1],ਦਿਖਿ ਕਿਯਨਮੋ[2]। ਬਸਤ੍ਰ ਮੰਗਾਏ ਪ੍ਰਭੁ ਤਿਹੁ ਸਮੋ॥੪੪॥ਸਭਿ ਪੁਸ਼ਾਕ*ਸੁੰਦਰ ਪਹਿਰਾਈ। ਲੈ ਕਰਿ ਗਏ ਗ੍ਰਾਮ ਰੌਸਾਈਂ।ਜਹਿ ਤਪ ਸ਼੍ਰੀ ਅੰਗਦ ਜੀ ਕਰਜੋ। ਤਪਿਆਨਾ[4] ਤਹਿੰ ਨਾਮ ਸੁ ਧਰਜੋ॥੪੫॥ਕਹਜੋ ਬਾਕ 'ਤੁਮ ਕਜੋਂ ਤਪ ਧਾਰਾ?। ਬੈਠਨਿ ਸਹਜ ਸੁਭਾਵ ਉਚਾਰਾ।ਵਹਿਰ ਬੈਠਿ ਤੁਮ ਦਜੋਸ ਬਿਤਾਏ।ਦੇਖਿਦਸ਼ਾ ਹਮ ਆਨਿ ਜਗਾਏ ॥੪੬॥ਤੁਵ ਦੁਖ ਤੇ ਹਮ ਨੇ ਦੁਖ ਲਹਜੋ । ਏਕ ਭਯੋ ਕਛੁ ਭੇਦ ਨ ਰਹਜੋ । ਮੈਂ ਤੁਮਰੇ ਹਿਤ ਤਪਜੋ ਬਿਸਾਲਾ । ਨਿਜਾਨੰਦ ਮੈਂ ਰਹੌ ਸੁਖਾਲਾ ॥੪੭॥ ਮੈਂ ਅਪਨੋ ਬਡ ਦੀਨ ਸਿੰਘਾਸਨ।ਬੈਠਹੁ ਬਹੁ ਅਨੰਦ ਲੈ ਆਸਨ†। ਮਿਰਜਾਦਾ ਸੁ ਪੰਥ ਕੀ ਕਰੌਂ। ਸਿੱਖੀ ਰੀਤਿ ਜਗਤ ਬਿਸਤਰੌਂ

ਘਾਹ ਉੱਗਿਆ । [2]ਭਾਵ ਗੁਰ ਨਾਨਕ ਰੂਪ ਹੋਕੇ ਕਹਿੰਦੇ ਹਨ, ਗੁਰੂ ਅੰਗਦ ਰੂਪ ਹੋਕੇ ਮੰਨਦੇ ਹਨ । [3]ਜਗਾਯਾ (ਗੁਰੂ ਨਾਨਕ ਜੀ ਨੇ)। [4]ਨਮਸਕਾਰ ਕੀਤੀ (ਗੁਰੂ ਅੰਗਦ ਜੀ ਨੇ)। [4]ਤਪਿਆਣਾ ਸਾਹਿਬ। [6]ਸ੍ਰੇਸ਼ਟ ਮਾਰਗ (ਭਗਤੀ) (ਅ) ਗੁਰੂ ਨਾਨਕ ਪੰਥ ਦੀ ਯਥਾ:– ਨਾਨਕ ਨਿਰਮਲ 'ਪੰਥ' ਚਲਾਯਾ । (ਭਾ: ਗੁ: ਵਾਰ ੧ ਪੌੜੀ ੪੫)।

*ਪਾ:–ਪੋਸ਼ਿਸ਼। †ਪਾ:–ਸੁਖ ਰਾਸਨ।

॥੪੯॥ਸੁਨਿ ਕੈ ਹਾਥ ਜੋਰਿ ਕਹਿ ਸੋਇ।'ਇਹੁ ਸਭਿ ਕਾਰਜ ਤੁਮ ਤੇ ਹੋਇ। ਆਪਿ ਸਕਲ ਬਿਧਿ ਹੋ ਸਮਰੱਥ। ਚਹੋ ਸੁ ਕਰੋ ਤੁਮਾਰੇ ਹੱਥ'॥੪੯॥ਅੰਕ ਲਗਾਯੋ[1],ਭਏ ਪ੍ਰਸੰਨ।ਭੋ ਅੰਗਦ ਤੁਮ ਕੋ ਧੰਨੁ ਧੰਨੁ। ਤੁਮ ਮਹਿੰ ਹੁਇ ਹਮ ਕਾਰਜ ਕਰੈਂ। ਜਗ ਉਧਾਰ ਸਿੱਖੀ ਬਿਸਤਰੈਂ ॥ ੫੦ ॥ ਦੋਹਰਾ ॥ ਇਮ ਸ਼੍ਰੀ ਨਾਨਕ ਕੀ ਕਥਾ ਬ੍ਰਿਧ ਨੇ ਸਭਿਨਿ ਸੁਨਾਇ। ਸੰਸੈ ਕਰੇ ਨਿਵਿਰਤ ਉਰਿ, ਗੁਰ ਮਹਿਮਾ ਅਧਿਕਾਇ ॥੫੧॥ ਚੌਪਈ॥ਸੇਵ ਕਮਾਇ ਜਨਾਵਹਿ ਨਾਂਹੀ। ਕੁਛ ਹੰਕਾਰ ਨ ਧਰਿ ਉਰ ਮਾਂਹੀ। ਫਲ ਕੀ ਨਹੀਂ ਬਾਸ਼ਨਾ ਧਰੈ। ਤੌ ਗੁਰੂ ਆਗੈ ਲੇਖੇ ਪਰੈ॥੫੨॥ਨਾਂਹਿ ਤ ਸੇਵਾ ਕਰਨ ਮਝਾਰੀ। ਰਹੈ ਨੁਨਤਾ ਲਖੈ ਬਿਚਾਰੀ। ਗੁਰੂ ਗੋਰ ਮਹਿੰ ਮੁਰਦਾ ਹੋਇ'। ਪਾਵਹਿ ਭਲੇ ਪਰਮਪਦ ਸੋਇ ॥੫੩॥ਅੰਗ ਹਿਲਾਇ ਨ ਆਪਿ ਜਨਾਵੈ।ਗੁਰ ਭਾਣੇ ਮਹਿੰ ਨਿਤਿ ਹਰਖਾਵੈ। ਜੋ ਗੁਰ ਜ਼ਹਰ ਦੇਇ ਸਿਖ ਹੀ ਕੋ।ਪਾਨ ਕਰੈ[2]ਨਿਹਸੰਸੇ ਹੀ ਕੋ[3]॥੫੪॥ਮਨ ਜਾਨਹਿ–ਮਮ ਭਲਾ ਕਰੈਤੇ–। ਗੁਰੂ ਦਿਸ਼ ਦੋਸ਼ ਨਹੀਂ ਚਿਤਵੈਤੇ। ਸਿਰ ਧਰਿ ਤਲੀ ਗਲੀ ਗੁਰ ਬਰੈ[4]।ਮ੍ਰਿਤੁ ਸਮ ਰਹੈ ਤਰਕ ਨਹਿੰ ਕਰੈ* ॥੫੫॥ ਮਹਾਂ ਕਠਿਨ ਸਤਿਗੁਰ ਕੀ ਸੇਵਾ। ਜਿਨਹੁੰ ਕਰੀ ਸੋ ਜਾਨਹਿੰ ਭੇਵਾ। ਲਹੈ ਏਕਤਾ ਗੁਰ ਮਹਿੰ ਸੋਈ। ਆਵਨਿ ਜਾਨ ਨਹੀਂ ਪੁਨ ਹੋਈ॥ ੫੬ ॥ ਕੋਟਿ ਜਨਮ ਕੋ ਭ੍ਰਮਨੋ ਰਹਸੋ।ਦੁਲਭ ਦੇਹੁ ਕੋ ਫਲ ਜੁਤਿ ਲਹਸੋ।ਮਹਾਂ ਕਸ਼ਟ ਤੇ ਗੁਰੂ ਬਚਾਵੈ।ਨਹੀਂ ਅਪਰ ਤੇ ਅਸ ਫਲ ਪਾਵੈ ॥੫੭॥ ਬਡੇ ਭਾਗ ਤੇ ਲਹਿ ਗੁਰ ਸੇਵਾ।ਧੰਨ ਪੁਰਖ ਜੋ ਜਾਨੈ ਭੇਵਾ। ਪਰਮੇਸ਼ੁਰ ਜਬਿ ਹੋਇ ਪ੍ਰਸੰਨਾ।ਗੁਰੂ ਮਿਲਾਇ ਬਨਾਵਹਿੰ ਧੰਨੁ ॥ ੫੮ ॥ ਗੁਰ ਪ੍ਰਸੰਨ ਹੁਇ ਸੇਵ ਕਰੈਤੇ। ਪ੍ਰਭੂ ਮਿਲਾਇ ਕਰਹਿੰ ਭਗਵੈਤੇ[5]।ਇਸ ਬਿਧਿ ਸਿੱਖਨ ਬਿਖੈ ਪ੍ਰਸੰਗ।ਮਹਿਮਾ ਜਾਨ ਰਹੇ ਗੁਰੁਸੰਗ[6]॥੫੯॥ਆਪਾ ਨਹਿੰ ਜਨਾਇ ਗੁਰ ਆਗੇ। ਨਿਸ ਦਿਨ ਰਹੈਂ ਸੇਵ ਮਹਿੰ ਲਾਗੇ।ਇਮ ਸ਼੍ਰੀ ਅੰਮ੍ਰਿਤਸਰਿ ਕਰ ਪੂਰਨ।ਮਹਿਮਾ ਬਰਨੈਂ ਪਾਪਨ

---

[1]ਜੱਫੀ ਪਾਈ। [2]ਭਾਵ, ਹਉਮੈ ਤਿਆਗਕੇ ਗੁਰੂ ਆਗਿਆ ਵਿਚ ਵਰਤਣਾ। [3]ਪੀਵੇ। [4]ਹੋਕੇ (ਅ) ਦਿਲ ਤੋਂ। [5]ਵਡੇ। [6]ਭਾਗਾਂ ਵਾਲੇ। [7]ਇਸਤਰ੍ਹਾਂ (ਗੁਰੂ ਅਰਜਨ ਦੇਵ ਜੀ ਦੇ ਹਜ਼ੂਰ ਭਾਈ ਬੁੱਢੇ ਦੇ ਕਥਨ ਕੀਤੇ) ਪ੍ਰਸੰਗ ਸਿੱਖਾਂ ਵਿਚ ਹੋਏ (ਜਿਨ੍ਹਾਂ ਤੋਂ ਗੁਰ ਸੇਵਾ ਦੀ) ਮਹਿਮਾ ਜਾਣਕੇ (ਅਭਿਮਾਨ ਵਿਚ ਜੋ ਆਏ ਸਨ) ਸੋ ਸੰਗ ਰਹੇ (ਭਾਵ ਸਨਮੁਖ ਰਹੇ)।

*ਪਾ:–ਕਾ ਤਰਕਨ ਕਹੇ।

ਚੁਰਨਿ*॥੬੦†॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਾਸੇ 'ਸ਼੍ਰੀ ਗੁਰੁ ਨਾਨਕ ਪ੍ਰਸੰਗ, ਸ਼੍ਰੀ ਅੰਮ੍ਰਿਤਸਰ ਬਨਾਵਨਿ ਪੂਰਨ ਪ੍ਰਸੰਗ' ਬਰਨਨੰ ਨਾਮ ਕਵਿ ਸੰਤੋਖ ਸਿੰਘ ਬਿਰਚਤਾਯਾਂ ਭਾਖਾਯਾਂ ਨਾਮ ਸਪਤ ਪੰਚਾਸਮੋ ਅੰਸੁ ॥੫੭॥‡।

ਦੁਤੀਆ ਰਾਸ ਸਮਾਪਤੰ ॥

—o—

ਦੂਜੀ ਰਾਸ ਸਮਾਪਤ ਹੋਈ।

*ਪਾ:—ਆਪਿ ਹਜੂਰਨ, ਆਪਨ ਹੂਰਨ।

†ਕਈ ਲਿਖਤੀ ਨੁਸਖਿਆਂ ਵਿਚ ਇਹ ਅੰਸੁ ੫੦ ਅੰਗ ਤੇ ਸਮਾਪਤਿ ਹੋਇਆ ਹੈ, ਕਿਸੇ ਕਿਸੇ ਵਿਚ ਅੰਕ ੬੦ ਤੇ ਮੁਕਾ ਹੈ ਤੇ ਰਾਸ ਦੂਸਰੀ ਪੂਰਨ ਹੋਈ ਹੈ, ਪਰੰਤੂ ਇਕ ਲਿਖਤੀ ਨੁਸਖੇ ਵਿਚ ਅੰਕ ੬੦ ਤੋਂ ਅਗੇ ਇਹ ਪਾਠ ਥੀ ਹੈ:—

ਪਨੈ ਸੁਨੈ ਸੋ ਪਰਮਗਤਿ ਪਾਵੈ। ਅੰਤ੍ਰ ਸਮੈਂ ਗੁਰ ਮਾਂਹਿ ਸਮਾਵੈ। ਰਾਸ ਦੂਸਰੀ ਭਈ ਸਮਾਪਤਿ। ਕਰਿ ਵਿਚਾਰ ਸਿਖ ਨਿਰਮਲੁ ਆਤਮੁ ॥ ੬੧ ॥ ਸ਼੍ਰੀ ਗੁਰ ਨਾਨਕ ਅੰਗਦੁ ਚੰਦੁ। ਅਮਰੁ ਦਾਸੁ ਰਾਮੁਦਾਸੁ ਮੁਕੰਦੁ। ਸ਼੍ਰੀ ਅਰਜਨ ਗੁਰ ਹਰਿ ਗੋਬਿੰਦ। ਸ਼੍ਰੀ ਹਰਿਰਾਇ ਹਰਿ ਕ੍ਰਿਸ਼ਨ ਬਿਲੰਦੁ ॥ ੬੨ ॥ ਤੇਗੁ ਬਹਾਦਰ ਸਭਿ ਜਗ ਮਾਲਕੁ। ਗੋਬਿੰਦ ਸਿੰਘੁ ਹਿੰਦੂ ਧ੍ਰਮ ਪਾਲਕੁ। ਦਸੋ ਗੁਰੂ ਪੂਰਨ ਅਵਤਾਰੁ। ਕਵਿ ਸੰਤੋਖ ਸਿੰਘ ਬੰਦਨੁ ਧਾਰੁ ॥੬੩॥

ਛਾਪੇ ਦੇ ਨੁਸਖੇ ਵਿਚ ਹੇਠ ਲਿਖੀਆਂ ਏਹ ਸਤਰਾਂ ਵਾਧੂ ਹਨ ਜੋ ਪ੍ਰਤੱਖ ਜਾਪਦਾ ਹੈ ਕਿ ਕਿਸੇ ਨੇ ਆਪ ਠੱਪ ਕੇ ਪਾਈਆਂ ਹਨ। ਇਕ ਲਿਖਤੀ ਨੁਸਖੇ ਵਿਚ ਅੰਸੁ ਮੁੱਕ ਕੇ ਮਗਰੋਂ ਹੋਰ ਸ਼ਾਹੀ ਤੇ ਹੋਰ ਦਸਖਤਾਂ ਵਿਚ ਏਹੀ ਸਤਰਾਂ ਹੈਨ ਜੋ ਅਸੀਂ ਅਗੇ ਦੇਂਦੇ ਹਾਂ, ਜੋ ਕਿ ਛਾਪੇ ਦੇ ਨੁਸਖੇ ਤੋਂ ਕਿਸੇ ਓਹੇ ਮਗਰੋਂ ਉਤਾਰੀਆਂ ਹੈਨ:—

ਦੋਹਰਾ ॥ ਮਹਿਮਾ ਸ਼ਤਿਗੁਰ ਧਾਮ ਕੀ ਬਰਨਨ ਕਹੀ ਸੁਨਾਇ। ਵਕਤੇ ਸੁਨਤੇ ਦੁਹਿਨ ਕੇ ਸ਼ਤਿਗੁਰ ਹੋਇੰ ਸਹਾਇ ॥੬੧॥ ਚੌਪਈ ॥ ਸਤਿਜੁਗ ਮੈਂ ਇੱਖ੍ਵਾਕ ਸਰ ਨਾਮ। ਤ੍ਰੇਤੇ ਮਹਿ ਸਰ ਸੁਧਾ ਬਖਾਨ। ਦ੍ਵਾਪਰ ਨਾਮ ਰਾਮਸਰ ਜੋਵਾ ਕਲਜੁਗ ਮੈਂ ਅੰਮ੍ਰਿਤਸਰ ਹੋਵਾ॥੬੨॥ ਜੁਗਾ ਜੁਥੰਤਰ ਤੀਰਥ ਏਹੁ। ਜੋ ਪਰਸੈ ਸੋਈ ਫਲ ਲੇਹੁ। ਜੋ ਏਹੁ ਕਥਾ ਸੁਨੈ ਧਰਿ ਧ੍ਯਾਨ। ਤਿਸ ਨਰ ਕੀ ਹੋਵਹਿ ਕੱਲ੍ਯਾਨ ॥੬੩॥

ਸਭ ਤੋਂ ਪੁਰਾਤਣ ਕਲਮੀ ਨੁਸਖੇ ਵਿਚ (ਜੋ ੧੯੧੯ ਬਿ: ਦਾ ਹੈ) ਥੀ ਇਹ ਉਪਰ-ਲੀਆਂ ਸਤਰਾਂ ਨਹੀਂ ਹਨ।

‡ਗਿਣਤੀ ਵਿਚ ਅੰਸੁ ਇਸ ਰਾਸ ਦੇ ਸਤਵੰਜਾ ਠੀਕ ਹਨ, ਪਰ ਛਾਪੇ ਤੇ ਕਈ ਲਿਖਤੀ ਨੁਸਖਿਆਂ ਵਿਚ ਅੰਕ ੫੮ ਦਿਤਾ ਹੈ ਜੋ ਵਿਚ ਕਿਤੇ ਨਾ ਕਿਤੇ ਉਕਾਈ ਹੋਈ ਹੈ, ਪਰੰਤੂ ਉਨ੍ਹਾਂ ਵਿਚ ਥੀ ਗਿਣਤੀ ਦੇ ਅੰਸੁ ਸਾਰੇ ੫੭ ਹੀ ਹਨ।

§ਕਿਤੇ ਕਿਤੇ ਪਾਠ ਹੈ—ਦੁਤੀਆ ਰਾਸ ਸੰਪੂਰਨੰ। ਛਾਪੇ ਵਿਚ ਹੈ—ਇਤਿ ਦੁਤੀਆ ਰਾਸਿ ਸਮਾਪਤੰ ਅਸਤੁ ਸ਼ੁਭ ਅਸਤੁ।

ਰਾਸਿ ਤੀਸਰੀ ਚੱਲੀ

੧ ਓ ਸਤਿਗੁਰਪ੍ਰਸਾਦਿ ॥ ਸ੍ਰੀ ਵਾਹਿਗੁਰੂ ਜੀ ਕੀ ਫਤੇ* ॥

ਅਥ ਤ੍ਰਿਤਿਯ ਰਾਸਿ ਕਥਨੰ ॥

ਅੰਸੂ ੧ [ਮੰਗਲ। ਗੁਰੂ ਘਰ ਅਸ਼ੁਰਜ]।

੧. 'ਕਵਿ-ਸੰਕੇਤ' ਮਿਰਯਾਦਾ ਦਾ ਮੰਗਲ।

ਦੋਹਰਾ ॥ ਸਾਰਸੁਤੀ ਸਰਿਤਾ ਵਹੋ ਬਾਕ ਤਰੰਗ ਵਿਚਾਰ ॥
ਚਾਰੁ ਸੁ ਮਮ ਮਾਨਸ ਬਿਖੈ, ਜਾਨੋਂ ਸਾਰ ਅਸਾਰ ॥ ੧ ॥

ਸਰਿਤਾ—ਨਦੀ। ਬਾਕ=ਵਾਕਜ, ਸੁਹਣੇ ਵਾਕ।
ਬਿਚਾਰ=ਵਿਚਾਰ, ਉੱਤਮ ਖਿਆਲ, ਭਾਵ ਹੈ ਕਿ ਸੁਹਣੇ ਵਾਕਾਂ ਵਿਚ ਉੱਚੇ ਖਜਾਲ ਹੋਣ। ਵਿਚਾਰ ਰਹਤ ਸੁਹਣੇ ਵਾਕਾਂ ਵਾਲੀ ਕਵਿਤਾ ਨਾ ਰਚਾਂ।
ਚਾਰੁ=ਸੁੰਦਰ। ਮਾਨਸ=ਮਾਨ ਸਰੋਵਰ।
ਸਾਰ ਅਸਾਰ=ਸੱਚ, ਨਾ ਸੱਚ। ਉਹ ਸਾਖੀਆਂ ਜੋ ਠੀਕ ਠੀਕ ਹਨ ਤੇ ਓਹ ਜੋ ਠੀਕ ਨਹੀਂ ਹਨ।
(ਅ) ਅਥਵਾ ਆਪਣੀ ਕਵਿਤਾ ਨੂੰ ਕਹਿੰਦੇ ਹਨ, ਸਾਰ ਕਵਿਤਾ ਤੇ ਅਸਾਰ ਕਵਿਤਾ ਦੀ ਪਰਖ ਕਰਕੇ ਰਚਨਾ ਰਚਾਂ।

ਅਰਥ—(ਹੇ) ਸਰਸ੍ਵਤੀ! ਤੂੰ ਨਦੀ (ਵਾਂਙੂ ਜ਼ੋਰਦਾਰ ਹੋਕੇ) ਵਗ ਪਉ (ਜਿਸ ਵਿਚ ਕਿ) ਵਾਕਾਂ ਦੇ ਤਰੰਗ ਉੱਠਣ (ਤੇ) ਵਿਚਾਰ (ਦੀਆਂ ਲਹਿਰਾਂ ਪੈਣ ਅਤੇ)
ਮੇਰੇ ਸੁਹਣੇ ਮਾਨਸਰੋਵਰ (ਵਰਗੇ ਮਨ) ਵਿੱਚ (ਆਕੇ ਪਉ ਤਾਂ ਜੋ ਮੈਂ ਆਪਣੀ ਰਚਨਾ ਲਿੱਖਣ ਵੇਲੇ) ਸੱਚੀ ਤੇ ਨਾ ਸੱਚੀ (ਗੱਲ) ਨੂੰ ਪਰਖ ਲਵਾਂ।

ਭਾਵ—ਸਰਸ੍ਵਤੀ ਦਾ ਖਜਾਲ ਹਿੰਦ ਵਿਚ ਸਰਸ੍ਵਤੀ ਨਦੀ ਤੋਂ ਚਲਿਆ ਹੈ, ਵਿਸਥਾਰ ਲਈ ਦੇਖੋ ਸ੍ਰੀ ਗੁ: ਨਾਨਕ ਪ੍ਰਕਾਸ਼ ਪੂਰਬਾਰਧ ਅਧਯਾਯ ੧ ਅੰਕ ੨। ਉਸੇ ਖਿਆਲ ਦੀ ਉਡਾਰੀ ਵਿਚ ਕਵਿ ਜੀ ਆਪਣੇ ਮਨ ਨੂੰ ਮਾਨ ਸਰੋਵਰ ਝੀਲ ਬਣਾਉਂਦੇ ਹਨ ਤੇ ਅਰਸ਼ੀ ਕਵਿਤਾ ਦੇ ਰੋ ਨੂੰ ਸਰਸ੍ਵਤੀ ਨਦੀ ਦਾ ਰੂਪਕ ਦੇਕੇ ਆਖਦੇ ਹਨ ਕਿ ਸੁਹਣੇ ਖਿਆਲਾਂ ਦੇ ਗੁਲਦਸਤੇ ਵਾਂਙੂ ਰੁੰਦੇ ਵਾਕਾਂ ਨਾਲ ਸਜੀ ਕਵਿਤਾ ਦੀਆਂ ਠਾਠਾਂ ਮਾਰਦੀਂ ਰੌ ਲੈਕੇ ਮੇਰੇ ਹਿਰਦੇ ਵਿਚ

*ਅਰਥਾਂ ਲਈ ਦੇਖੋ ਪਿਛੇ ਦੂਸਰੀ ਰਾਸਿ ਦਾ ਆਰੰਭ।

ਆ ਜੋ ਮੈਂ ਆਪਣੀ ਕਵਿਤਾ ਰਚਾਂ ਤੇ ਉਸ ਕਵਿਤਾ ਵਿਚ ਕਹੀ ਜਾਣ ਵਾਲੀ ਕਥਾ ਨਿਰਦੂਖਨ ਵਰਣਨ ਕਰਾਂ।

ਹੋਰ ਅਰਥ–ਦ੍ਰਿਸ਼ਟਾਂਤ ਦਾ ਇਕ ਅੰਗ ਲਈਦਾ ਹੈ, ਪਰ ਜੇ ਪੂਰਾ ਘਟਾਉਣ ਦਾ ਜਤਨ ਕਰੀਏ ਤਾਂ ਉੱਪਰਲੇ ਦ੍ਰਿਸ਼ਟਾਂਤ ਵਿਚ ਇਕ ਨਜ਼ੂਨਤਾ ਹੈ ਕਿ ਸਰਸ੍ਵਤੀ ਮਾਨ ਸਰੋਵਰ ਵਿਚ ਨਹੀਂ ਪੈਂਦੀ, ਇਸ ਲਈ ਐਉਂ ਭਾਵ ਲਈਏ ਕਿ ਨਦੀ ਥਲ ਪੁਰ ਚਲਦੀ ਹੈ, ਏਥੇ ਥਲ ਹੈ ਮਾਨਸ, ਮਾਨਸ ਦਾ ਇਕ ਅਰਥ ਹੈ 'ਮਨ ਸਮੇਤ ਅੰਤਹਕਰਣ ਸਾਰਾ'। ਸੋ ਮੇਰੇ ਅੰਤਹਕਰਣ ਰੂਪੀ ਭੂਮਿਕਾ ਉਤੇ ਹੇ ਸਰਸ੍ਵਤੀ ਤੂੰ ਆਕੇ ਵਿਚਰ। ਜਿਸ ਭੂਮਿ ਤੇ ਸੁੱਛ ਨਦੀ ਵਗੇ ਉਸ ਤੇ ਪਏ ਪੱਥਰ, ਘੋਂਗੇ, ਹੀਰੇ, ਲਾਲ ਸਭ ਦਿੱਸ ਪੈਂਦੇ ਹਨ, ਸੋ ਜਦ ਤੂੰ ਮੇਰੇ ਅੰਤਹਕਰਣ ਰੂਪੀ ਥਲ ਤੇ ਵਗੇਂਗੀ ਤਾਂ ਸਾਰ ਅਸਾਰ ਰੂਪੀ ਹੀਰੇ, ਪੱਥਰ ਮੈਨੂੰ ਦਿੱਸ ਪੈਣਗੇ। ਇਸ ਅਰਥ ਵੇਲੇ 'ਚਾਰੁ' ਦਾ ਅਰਥ ਕਰਾਂਗੇ ਵਿਚਰ, ਸਾਡੀ ਰਿਦੇ ਭੂਮੀ ਉਤੇ ਆਕੇ ਵਿਚਰ, ਟੁਰ। ਚਾਰ ਦਾ ਇਹ ਅਰਥ ਸੰਸਕ੍ਰਿਤ ਚਰ੍=ਚੱਲਣਾ ਧਾਤੁ ਤੋਂ ਲਈਦਾ ਹੈ।

੨. ਇਸ਼੍ਟ ਦੇਵ–ਅਕਾਲ ਪੁਰਖ–ਮੰਗਲ।

ਸ੍ਰੈਯਾ॥ ਕਰਤਾ ਜਗ ਕੇਰ ਸੁਰਾਸਰ ਕੋ ਨਿਸ ਦਸੋਸ ਚਰਾਚਰ ਕੋ ਭਰਤਾ।
ਭਰਤਾ ਸਭਿ ਕੋ ਪਰਮੇਸ੍ਵਰ ਪੂਰਨ ਦਾਸ ਬਿਨੈ ਨਿਤ ਆਚਰਤਾ।
ਚਰਿਤਾ ਜਿਸਕੇ ਨ ਲਖੇ ਪਰ ਹੈਂ ਮੁਨਿ ਸੇਸ਼ ਗਿਰਾ ਕਹਿ ਅੱਛਰਤਾ।
ਛਰਤਾ ਮਤਿਕੋ ਲਖਿ ਚਾਤੁਰਤਾ ਤਜਿ,ਆਤੁਰਤਾ ਗਹਿ,ਸੰਕਰਤਾ॥੨॥

ਕੇਰ=ਦਾ। ਸੁਰਾਸਰ=ਸੁਰ+ਅਸੁਰ=ਦੇਵਤੇ ਤੋਂ ਲੈ ਦੈਂਤ ਤੱਕ।
ਨਿਸਦਸੋਸ=ਰਾਤ ਤੇ ਦਿਨ। ਚਰਾਚਰ=ਚਰ+ਅਚਰ=ਜੋ ਚੱਲ ਸਕੇ ਤੇ ਜੋ ਨਾ ਚਲ ਸਕੇ। ਚੇਤਨ ਤੇ ਜੜ੍ਹ ਜੀਵ ਜੰਤੂ, ਪਸੂ ਪੰਖੀ, ਮਾਨੁੱਖ, ਬ੍ਰਿੱਛ ਬੂਟੇ ਖਾਣੀਆਂ ਆਦਿ।
ਭਰਤ=ਭਰਨੇ ਵਾਲਾ। ਪਾਲਨ ਵਾਲਾ [ਸੰਸਃ, ਭਰ੍ਤ੍ਰਿ]।

ਭਰਤ=ਪੜੀ। ਸ੍ਵਾਮੀ [ਸੰਸਃ, ਭਰ੍ਤ੍ਰ]। ਆਚਰਤ=ਆਚਰਣ ਵਾਲਾ ਜੋ ਮਰ੍ਯਾਦਾ ਮੁਜਬ ਬੰਨ੍ਹਿਆ ਹੋਵੇ। ਅਨੁਸਾਰੀ, ਅਨੁਕੂਲ [ਸੰਸਃ, ਆਚਰਿਤ]। (ਅ) ਗ੍ਰਹਣ ਕਰਨ ਵਾਲਾ। (ਏ) ਸਫਲ ਕਰਨ ਵਾਲਾ।
ਚਰਿਤ=ਚਰਿੱਤ੍ਰ। ਨ ਲਖੇ ਪਰ ਹੈਂ=ਨਹੀਂ ਸਮਝੇ ਜਾ ਸਕਦੇ।
ਗਿਰਾ=ਸਰਸ੍ਵਤੀ। ਅੱਛਰਤ=ਨਾਸ਼ ਨ ਹੋਣ ਵਾਲਾ [ਸੰਸਃ, ਅਕ੍ਸ਼ਰ]। (ਅ) ਅਛਰ, ਅ+ਛਲ=ਜੋ ਛਲਿਆ ਨਾ ਜਾਵੇ। (ਏ) ਅਕ੍ਸ਼ਯ=ਜੋ ਨਾਸ਼ ਨਾ ਹੋਵੇ।
ਛਰਤਾ ਮਤਿ ਕੋ=ਛਲਣ ਵਾਲਾ ਬੁੱਧੀ ਦਾ, ਮੁਰਾਦ ਹੈ ਜਿਸ ਦੇ ਮਿਲਿਆਂ ਬੁੱਧੀ ਨਾ ਰਹੇ। ਜਦ ਵਾਹਿਗੁਰੂ ਦਾ ਕਿਸੇ ਪ੍ਰਕਾਰ

ਖ਼ਲਕਾ ਪਵੇ ਤਾਂ ਪਹਿਲਾਂ 'ਮਨ ਤੇ ਬੁੱਧਿ' ਮਾਨੋ ਬਿਲਾ ਜਾਂਦੇ ਹਨ। ਇਸਤੋਂ ਮੁਰਾਦ ਵਾਹਿਗੁਰੂ ਦੇ ਅਤਿ ਸੂਹਣੇ ਤੇ ਮਨ ਬੁੱਧੀ ਤੋਂ ਪਰੇ ਹੋਣ ਦੀ ਹੈ। (ਅ) ਸਾਰੀਆਂ ਬੁੱਧੀਆਂ ਨੂੰ ਮਾਤ ਕਰ ਦੇਣ ਵਾਲਾ। (ਏ) ਨਿਯਮ ਤੋਂ ਬਾਹਰ, ਭਾਵ ਬੇਅੰਤ।

ਆਤੁਰਤਾ=ਨਿੰਮ੍ਰਤਾ, ਆਜਜ਼ੀ।

ਸੰਕਰਤਾ=ਸੰ+ਕਰਤਾ, ਕੱਲਜਾਨ ਕਰਨ ਵਾਲਾ [ਸੰ=ਭਲਜਾਈ, ਕੱਲਜਾਨ। ਕਰਤਾ=ਕਰਨ ਵਾਲਾ]।

ਅਰਥ—ਹੇਵਤੇ (ਤੋਂ ਲੈ) ਦੈਤਾਂ (ਤੱਕ) (ਸਾਰੇ) ਜਗਤ ਦਾ (ਜੋ) ਕਰਤਾਰ ਹੈ, (ਅਤੇ ਜੋ) ਦਿਨ ਰਾਤ ਜੜ੍ਹ ਚੇਤਨ ਨੂੰ ਪਾਲਣ ਵਾਲਾ ਹੈ, (ਫਿਰ ਜੋ) ਸਭ ਦਾ ਸ੍ਵਾਮੀ ਹੈ, (ਉਹ) ਪਰਮੇਸ਼ੁਰ (ਸਾਰੇ ਪਰੀ) ਪੂਰਨ ਹੈ, (ਇਤਨਾਂ ਬੜਾ ਹੋਕੇ ਉਹ ਫਿਰ) ਸਦਾ ਦਾਸਾਂ ਦੀਆਂ ਬੇਨਤੀਆਂ ਦੇ ਅਨੁਕੂਲ ਹੈ। (ਫਿਰ ਇਤਨਾਂ ਬੇਅੰਤ ਹੈ ਕਿ)ਜਿਸਦੇ ਚਰਿੱਤ੍ਰ ਸਮਝੇ ਨਹੀਂ ਜਾ ਸੱਕਦੇ, ਮੁਨੀ ਤੇ ਸ਼ੇਸ਼ ਤੇ ਸਰਸ੍ਵਤੀ (ਜਿਸ ਨੂੰ) ਨਾਸ਼ ਨਾ ਹੋਣ ਵਾਲਾ ਆਖਦੇ ਹਨ। (ਤੱਤ ਹੈ ਮਨ ਉਸਨੂੰ ਵਰਣਨ ਕਰਨ ਵਿੱਚ ਤੂੰ ਆਪਣੀ) ਚਤੁਰਾਈ ਛੱਡ, (ਉਸਨੂੰ ਪਰਮ) ਸੁੰਦਰ ਜਾਣਕੇ (ਜਾਂ ਮਨ ਬੁਧੀ ਤੋਂ ਪਰੇ ਜਾਣਕੇ) ਨਿੰਮ੍ਰਤਾ ਧਾਰਣ ਕਰ ਤਾਂ ਜੋ (ਉਹ) ਤੈਰਾ ਕੱਲਜਾਨ ਕਰਤਾ ਹੋਵੇ।

੨. ਇਸ੍ਟ ਗੁਰੂ—ਸ਼੍ਰੀ ਗੁਰੂ ਨਾਨਕ ਦੇਵ ਜੀ—ਮੰਗਲ।

ਕਵਿੱਤ॥ ਮਿਟਿਕੈ ਬਿਕਾਰਨਿ ਤੇ ਸ਼ਰਨ ਪਰੀਜੈ ਨਿਤ,ਨਾਮ ਕੇ ਉਚਾਰਨ ਤੇ ਮੋਹ ਜਾਤਿ ਘਟਿ ਕੈ। ਘਟ ਕੈ ਮਝਾਰ ਧਯਾਨ ਧਾਰਨਿ ਤੇ,ਪਾਰ ਹੋਹਿ ਮਨ ਟਿਕ ਜਾਇ ਬਿਸ਼ਿਯਾਨ ਤੇ ਉਲਟਿ ਕੈ। ਲਟਕੈ ਨ ਸਿਰ ਤਰਵਾਯੋ ਹੈ ਗਰਭ ਬੀਚ,ਪਰਨੋ ਬਸਿ ਸਦਾ ਬਹੁਬੰਧਨਿ ਬਿਕਟ ਕੈ।ਕਟਿਕੈਸੁ ਦੇਹਿ ਮੋਖ,ਐਸੇ ਗੁਰੁ ਨਾਨਕ ਜੀ ਬੇਦ ਹੌਂ ਪਦਾਰਬਿੰਦ ਇੰਦ੍ਰਿਨਿ ਸਿਮਟਿਕੈ॥੨॥

ਮਿਟਿਕੈ=ਹਟਕੇ, ਬਚਕੇ, ਦੂਰ ਰਹਿਕੇ। (ਅ) ਮਿਟਿ=ਹਟਣਾ। ਕੈ=ਕਰ ਜਾਂਦੇ ਹਨ, ਭਾਵ, ਦੂਰ ਹੋ ਜਾਂਦੇ ਹਨ।

ਮੋਹ ਜਾਤਿ ਘਟਿਕੈ=ਮੋਹ ਜਾਂਦਾ ਹੈ ਘਟਿਕੈ। ਭਾਵ ਮੋਹ ਘਟ ਜਾਂਦਾ ਹੈ। (ਅ) ਘਟਿਕੈ=ਵਿਚੋਲਾ। ਤੁਕ ਦਾ ਅਰਥ ਬਣੇਗਾ=ਜਿਸ ਵਿਚੋਲੇ ਦਾ ਨਾਮ ਉਚਾਰਨ ਨਾਲ ਮੋਹ ਜਾਂਦਾ ਰਹਿੰਦਾ ਹੈ। ਸਤਿਗੁਰੂ ਜੀ ਨੂੰ ਮਿੱਤ੍ਰ ਵਿਚੋਲਾ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਲਿਖਿਆ ਹੈ। [ਸੰਸ:, ਘਟਕ=ਵਿਚੋਲਾ]। ਘਟ ਕੈ=ਹਿਰਦੇ ਦੇ, ਦਿਲ ਦੇ।

ਬਿਸ਼ਿਯਾਨ=ਵਿਸ਼ਿਆਂ ਦੇ।

ਇੰਦ੍ਰਿਨਿ ਸਿਮਟਿਕੈ=ਇੰਦ੍ਰੀਆਂ ਨੂੰ ਸਮੇਟ ਕੇ। ਪੈਰ ਜੋੜਕੇ ਖੜੇ ਹੋ, ਦੁਇ ਹੱਥ ਜੋੜ, ਨੈਣ ਮੁੰਦ, ਗੋਡੇ ਟੇਕ ਕੇ ਚਰਨਾਂ ਤੇ ਸਿਰ ਧਰਿ ਦੇਣਾ ਇੰਦ੍ਰੀ

ਸਮੇਟ ਕੇ ਮੱਥਾ ਟੇਕਣਾ ਹੈ, ਮੁਰਾਦ ਹੈ ਸ਼ਰਧਾ ਭੇ ਤੇ ਅਦਬ ਨਾਲ ਨਮਸਕਾਰ ਕਰਨੀ। ਜਿੰਨਾਂ ਵਧੀਕ ਅਦਬ ਅੰਦਰ ਹੁੰਦਾ ਹੈ ਉੱਨੇ ਵਧੀਕ ਇੰਦ੍ਰੇ ਅਚੰਚਲ ਹੁੰਦੇ ਹਨ।

ਅਰਥ–(ਜਿਸਦੀ) ਨਿਤ ਸ਼ਰਨ ਪਿਆਂ ਵਿਕਾਰ ਮਿਟ ਜਾਂਦੇ ਹਨ, (ਜਿਸਦਾ) ਨਾਮ ਉਚਾਰਨ ਨਾਲ ਮੋਹ ਦੂਰ ਹੋ ਜਾਂਦਾ ਹੈ; ਹਿਰਦੇ ਵਿੱਚ (ਜਿਸਦਾ) ਧਯਾਨ ਧਰਨ ਨਾਲ ਮਨ ਵਿਸ਼ਿਆਂ ਵਲੋਂ ਮੋੜਾ ਖਾਕੇ ਟਿਕ ਜਾਂਦਾ ਹੈ (ਤੇ ਭਵਸਾਗਰ ਤੋਂ) ਪਾਰ ਹੋ ਜਾਈਦਾ ਹੈ, (ਐਸਾ ਕਿ ਫੇਰ) ਪੁੱਠੇ ਸਿਰ ਹੋਕੇ ਗਰਭ ਵਿੱਚ ਲਟਕਣਾ ਨਹੀਂ ਹੋਂਦਾ, (ਗਲ ਕੀ ਜਿਨ੍ਹਾਂ ਜਿਨ੍ਹਾਂ) ਕਠਨ ਬੰਧਨਾਂ ਦੇ ਵੱਸ ਜੀਵ ਨਿੱਤ ਪਿਆ ਹੋਇਆ ਹੈ (ਉਨ੍ਹਾਂ ਸਾਰਿਆਂ ਨੂੰ) ਕੱਟ ਕੇ ਜੋ ਮੁਕਤੀ ਦੇਣ ਨੂੰ (ਸਮਰੱਥ) ਹਨ, ਐਸੇ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਉੱਤੇ ਬੜੇ ਅਦਬ ਨਾਲ ਮੈਂ ਨਮਸਕਾਰ ਕਰਦਾ ਹਾਂ।

੪. ਇਸ਼੍ਟ ਗੁਰੂ–ਸ਼੍ਰੀ ਗੁਰੂ ਅੰਗਦ ਦੇਵ ਜੀ–ਮੰਗਲ।

ਦੋਹਰਾ ॥ ਕੰਦ ਅਨੰਦ ਬਿਲੰਦ ਕੇ ਸ਼੍ਰੀ ਗੁਰ ਅੰਗਦ ਚੰਦ।
ਚੰਦਨ ਸਮ ਦੁਖ ਘਾਮ ਕੋ ਬੰਦੌਂ ਬਿਘਨ ਨਿਕੰਦ ॥੪॥

ਕੰਦ=ਮੂਲ, ਜੜ੍ਹ (ਅ) ਬੱਦਲ। (ਏ) ਆਮ ਤੌਰ ਤੇ 'ਫਲ' ਅਰਥ ਭੀ ਕਰ ਲੈਂਦੇ ਹਨ। ਨਿਕੰਦ=ਕੱਟ ਦੇਣ ਵਾਲੇ।

ਅਰਥ–(ਮੈਂ) ਚੰਦ (ਸਮਾਨ ਮਿੱਠੇ ਪ੍ਰਕਾਸ਼ ਦੇ ਦਾਤਾ) ਸ਼੍ਰੀ ਗੁਰ ਅੰਗਦ ਦੇਵ ਜੀ ਨੂੰ ਨਮਸਕਾਰ ਕਰਦਾ ਹਾਂ ਜੋ ਦੁੱਖ ਰੂਪੀ ਤਪਸ਼ ਨੂ ਚੰਦਨ ਸਮਾਨ (ਸੀਤਲਤਾ ਦੇਣਹਾਰੇ ਹਨ), ਬੜੇ ਅਨੰਦ ਦੇ ਮੇਘ ਹਨ, (ਤੇ ਕਵੀਆਂ ਦੇ ਸਾਰੇ) ਬਿਘਨਾਂ ਨੂੰ ਕੱਟ ਦੇਣ ਵਾਲੇ ਹਨ।

੩. ਇਸ਼੍ਟ ਗੁਰੂ–ਸ਼੍ਰੀ ਗੁਰੂ ਅਮਰਦਾਸ ਜੀ–ਮੰਗਲ।

ਦੋਹਰਾ ॥ ਮਾਰ ਹੰਕਾਰ ਜੁ ਡਸਤਿ ਨਿਤ ਤਾਂਹਿ ਸਹਾਇਕ ਮਾਰ।
ਮਾਰਸਿ ਚਹਿ, ਸ਼੍ਰੀ ਅਮਰ ਭਜਿ ਨਿਤ, ਜੋ ਬਿਨਾ ਸ਼ੁਮਾਰ ॥੫॥

ਮਾਰ=ਸੱਪ [ਫਾ:, ਮਾਰ] ਮਾਰ=ਕਾਮ, ਕਾਮਨਾ, ਜਿਸ ਨਾਲ ਹੰਕਾਰ ਬਹੁਤ ਵਧਦਾ ਹੈ। [ਸੰ:, ਮਾਰ=ਕਾਮ] (ਅ) ਨਾਸ਼। ਸ਼ੁਮਾਰ=ਗਿਣਤੀ, ਲੇਖਾ। ਬਿਨਾ ਸ਼ੁਮਾਰ=ਅਲੇਖ, ਭਾਵ ਵਾਹਿਗੁਰ ਰੂਪ ਹਨ। (ਅ) ਬਿਨਾਂ+ਸੁ+ਮਾਰ=ਕਾਮਨਾਂ ਤੋਂ ਰਹਿਤ ਹਨ।

ਅਰਥ–ਹੰਕਾਰ (ਰੂਪੀ) ਸੱਪ ਜੋ ਸਦਾ ਡੰਗਦਾ ਹੈ ਤੇ ਜਿਸਦਾ ਸਹਾਯਕ ਕਾਮ ਹੈ, ਜੇ ਤੂੰ (ਦੁਹਾਂ ਨੂੰ) ਮਾਰਨਾ ਚਾਹੁੰਦਾ ਹੈ ਤਾਂ ਸਦਾ ਸ਼੍ਰੀ (ਗੁਰੂ) ਅਮਰ ਦੇਵ ਜੀ

ਦਾ ਭਜਨ ਕਰ ਜੋ ਅਲੇਖ ਹਨ ।

ਹੋਰ ਅਰਥ–ਐਉਂ ਭੀ ਅਰਥ ਲਾਉਂਦੇ ਹਨ:–
ਹੰਕਾਰ (ਰੂਪੀ) ਸਰਪ ਜੋ ਨਿਤ ਡਸਦਾ ਹੈ (ਅਤੇ) ਓਸਦੇ ਸਹਾਯਕ (ਕ੍ਰੋਧ ਤ੍ਰਿਸ਼ਨਾ ਆਦਿ ਜੋ) ਨਾਸ਼ ਕਰਨੇ ਜੋਗ ਹਨ, ਜੇ [illegible] ਮਾਰਨਾ ਚਾਹੇਂ ਤਾਂ ਸ਼੍ਰੀ ਅਮਰ ਜੀ ਨੂੰ ਭਜ, ਜੋ ਨਿੱਤਯ ਤੇ ਬੇਅੰਤ ਹਨ ।

੬. ਇਸ੍ਰ ਗੁਰੁ–ਸ਼੍ਰੀ ਗੁਰੂ ਰਾਮ ਦਾਸ ਜੀ–ਮੰਗਲ।

ਦੋਹਰਾ ॥ ਰਾਮਦਾਸ ਸ਼੍ਰੀ ਸਤਿਗੁਰੁ ਰੂਪ ਏਕ ਸ਼੍ਰੀ ਰਾਮ।
ਰਾਮ ਕ੍ਰਾਤ ਹ੍ਵੈ ਰਿਪੁ ਹਤੇ ਨਮੋ ਚਰਨ ਅਭਿਰਾਮ ॥ ੬ ॥

ਰਾਮਦਾਸ=ਸ਼੍ਰੀ ਗੁਰੂ ਰਾਮਦਾਸ ਜੀ ਚੌਥੇ ਸਤਿਗੁਰੂ, ਪਦ ਦਾ ਅਰਥ ਹੈ:– ਅਕਾਲ ਪੁਰਖ ਜੀ ਦੇ ਭਗਤ ।
ਏਕ ਸ਼੍ਰੀ ਰਾਮ=ਓਹ ਸ਼੍ਰੀ ਰਾਮ ਜੀ ਜੋ ਕੇਵਲ ਇਕ (ਵਾਹਿਦ) ਹਨ । ਭਾਵ ਅਦਤੀ ਪ੍ਰਮਾਤਮਾ । ਅਕਾਲ ਪੁਰਖ । 'ਰੂਪ ਏਕ ਸ਼੍ਰੀ ਰਾਮ' ਵਿੱਚ ਉਹੋ ਮੁਰਾਦ ਹੈ ਜੋ ਇਸ ਵਾਕ ਵਿੱਚ ਹੈ:–'ਗੁਰ ਨਾਨਕ ਦੇਵ ਗੋਵਿੰਦ ਰੂਪ' ।
ਕ੍ਰਾਤ=ਸਹਾਈ । [ਸੰਸ:, ਕ੍ਰਾਤ੍ਰੀ=ਸਹਾਇਕ, ਭਿਰਾਉ । ਧਾਤੂ ਹੈ– ਕ੍ਰੀ=ਸਹਾਯਤਾ ਕਰਨਾ]।
ਰਾਮ ਕ੍ਰਾਤ=ਰਾਮ ਚੰਦ ਦੇ ਸਹਾਈ । (ਅ) ਬਲਰਾਮ ਦਾ ਭਿਰਾ ਸ਼੍ਰੀ ਕ੍ਰਿਸ਼ਨ ।

ਅਰਥ–ਸ਼੍ਰੀ ਸਤਿਗੁਰੂ ਰਾਮਦਾਸ ਜੀ ਦੇ ਸੁਹਣੇ ਚਰਨਾਂ ਤੇ (ਮੇਰੀ) ਨਮਸਕਾਰ ਹੋਵੇ ਜੋ (ਆਪ) ਅਕਾਲ ਪੁਰਖ ਦਾ ਰੂਪ ਹਨ,(ਜਿਨ੍ਹਾਂ ਨੇ ਅਕਾਲ ਪੁਰਖ ਰੂਪ ਵਿਚ) ਸ਼੍ਰੀ ਰਾਮਚੰਦ ਦੇ ਸਹਾਈ ਹੋਕੇ (ਸੈਂਤਾ ਦੇ) ਵੈਰੀਆਂ ਦਾ ਸੰਘਾਰ ਕੀਤਾ, (ਉਹ ਮੇਰੇ ਵਿਘਨਾਂ ਦਾ ਭੀ ਸੰਘਾਰ ਕਰਨ)।

ਭਾਵ–'ਰਾਮ ਕ੍ਰਾਤ' ਪਦ ਦੇ ਤ੍ਰੈ ਅਰਥ ਹੋਰ ਹੋ ਸੱਕਦੇ ਹਨ । ੧: ਸ਼੍ਰੀ ਰਾਮਚੰਦ੍ ਜੀ ਦਾ ਭਿਰਾਉ ਜੋ ਲਛਮਣ ਸੀ, ਪਹਿਲੀ ਤੁਕ ਵਿੱਚ ਜੇ ਕਵਿ ਨੇ ਰਾਮ ਦੇਵ ਦਾ ਰੂਪ ਗੁਰੂ ਜੀ ਨੂੰ ਕਿਹਾ ਹੈ ਤਾਂ ਹੁਣ ਉਨ੍ਹਾਂ ਨੂੰ 'ਲਛਮਣ ਹੋਕੇ ਵੈਰੀ ਹਤੇ' ਕਹਿਣਾ ਨਜੁਨ ਉਪਮਾ ਦੇਣਾ ਹੈ, ਕਿਉਂਕਿ ਲਛਮਣ ਅਨੁਜ ਸੀ ਤੇ ਭਗਤ ਸੀ ਸ਼੍ਰੀ ਰਾਮ ਜੀ ਦਾ ।

ਦੂਸਰਾ ਅਰਥ 'ਰਾਮ ਕ੍ਰਾਤ' ਦਾ ਹੋ ਸਕਦਾ ਹੈ 'ਪਰਸ਼ੁਰਾਮ ਦਾ ਭਰਾਤਾ' । ਪਰਸ਼ੁਰਾਮ ਨੇ ੨੧ ਵੇਰ ਛੱਤ੍ਰੀ ਕੁਲ ਦਾ ਘਾਤ ਕੀਤਾ ਹੈ, ਤੇ ਕਵਿ ਜੀ ਨੇ ਅਨੇਕਾਂ ਵਾਰ ਸ੍ਰੀ ਗੁਰੂ ਜੀ ਨੂੰ ਛੱਤ੍ਰੀ ਕੁਲ ਦਾ ਭੂਸ਼ਣ ਤੇ ਸਿਰਮੌਰ ਕਿਹਾ ਹੈ, ਸੋ ਇਹ ਉਪਮਾ ਭੀ ਦੁਸ਼ਤ ਹੋ ਜਾਏਗੀ ।

੩. ਜੇ 'ਰਾਮ ਕ੍ਰਾਤ' ਦਾ ਅਰਥ ਬਲਰਾਮ ਦਾ ਭਿਰਾ–'ਕ੍ਰਿਸ਼ਨ ਜੀ' ਲੀਤਾ ਜਾਏ ਤਾਂ ਉੱਪਰ ਜ਼ਿਕਰ ਤੇ ਉਪਮਾ ਸ਼੍ਰੀ ਰਾਮਚੰਦ੍ ਦੀ ਸ਼ੁਰੂ ਕੀਤੀ ਗਈ ਹੈ, ਤੇ ਬਿਨਾਂ ਕੋਈ ਸਬੰਧ ਦੱਸੇ

ਦੇ ਕ੍ਰਿਸ਼ਨ ਜੀ ਵੱਲ ਜਾ ਪੈਣਾ ਅਸੰਗਤਿ ਹੈ। ਵੈਰੀਆਂ ਦਾ ਹਤ ਕਰਨ ਦਾ ਗੁਣ ਸ਼੍ਰੀ ਰਾਮ ਜੀ ਵਿੱਚ ਮੌਜੂਦ ਸੀ, ਇਸ ਲੋੜ ਵਾਸਤੇ ਬੀ ਸ਼੍ਰੀ ਕ੍ਰਿਸ਼ਨ ਤੇ ਜਾਣ ਦੀ ਲੋੜ ਨਹੀਂ ਸੀ।

ਜੇ ਰਾਮ ਨੇ ਕ੍ਰਿਸ਼ਨ ਹੋਕੇ ਵੈਰੀ ਹਤੇ ਤਾਂ ਬੀ ਉਪਮਾ ਵਧੀ ਨਹੀਂ ਰਾਮ ਹੋਕੇ ਬੀ ਵੈਰੀ ਮਾਰੇ ਸਨ, ਜੇ ਗੁਰੂ ਰਾਮਦਾਸ ਜੀ ਨੇ ਕ੍ਰਿਸ਼ਨ ਹੋਕੇ ਵੈਰੀ ਮਾਰੇ, ਤਾਂ ਬੀ ਉਪਮਾ ਨਾ ਚੁੱਕੀ ਕਿਉਂਕਿ ਗੁਰੂ ਰਾਮਦਾਸ ਜੀ ਨੇ ਸ਼੍ਰੀ ਸਾਹਿਬ ਨਹੀਂ ਫੜੀ, ਵੈਰੀ ਨਹੀਂ ਹਤੇ, ਇਹ ਉਪਮਾ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਪਰ ਢੁੱਕ ਸਕਦੀ ਸੀ।

੭. ਇਸ਼੍ਟ ਗੁਰੂ—ਸ਼੍ਰੀ ਗੁਰੂ ਅਰਜਨ ਦੇਵ ਜੀ—ਮੰਗਲ।

ਦੋਹਰਾ ॥ ਅਰਜਨ ਸਰ ਸੇ ਵਾਕ ਜਿਨ ਬਿਦਤ ਸੁਜਸ ਅਰਜੰਨ।
ਅਰਜ਼ਨਿ ਦਾਸਨਿ ਕੀ ਸੁਨਤਿ ਨਮੋ ਗੁਰੂ ਅਰਜੰਨ ॥੭॥

ਅਰਜਨ=ਪਾਂਡਵਾਂ ਵਿੱਚੋਂ ਤੀਸਰੇ ਦਾ ਨਾਮ।
ਅਰਜੰਨ=ਅਰਜੁਨ=ਉੱਜਲ (ਦੇਖੋ ਰਾਸ ੧ ਅੰਸੂ ੧ ਦਾ ਅੰਕ ੧੨)।
ਅਰਜ਼ਨਿ=ਅਰਜ਼ਨ=ਅਰਜ਼ੀਆਂ, ਏਨਤੀਆਂ (ਦੇਖੋਰਾਸ੧ ਅੰਸੂ ੧ ਅੰਕ੧੨)।
ਸੁਨਤਿ=ਸੁਣਦੇ ਹਨ, ਪ੍ਰਵਾਨ ਕਰਦੇ ਹਨ।
ਗੁਰੂਅਰਜੰਨ=ਸ਼੍ਰੀ ਗੁਰੂ ਅਰਜਨ ਦੇਵ ਜੀ (ਦੇਖੋਰਾਸ ੧ ਅੰਸੂ ੧ ਅੰਕ ੧੨)।

ਅਰਥ—ਜਿਨ੍ਹਾਂ ਦੇ ਵਾਕਰ ਅਰਜਨ ਦੇ ਤੀਰਾਂ ਵਰਗੇ (ਅਮੋਘ) ਹਨ, (ਅਤੇ ਜਿਨ੍ਹਾਂ ਦਾ) ਉੱਜਲ ਤੇ ਸ੍ਰੇਸ਼ਟ ਜਸ (ਸਾਰੇ ਸੰਸਾਰ ਵਿੱਚ) ਪ੍ਰਗਟ ਹੋ ਰਿਹਾ ਹੈ, ਜੋ ਦਾਸਾਂ ਦੀਆਂ ਏਨਤੀਆਂ ਨੂੰ ਸੁਣਦੇ ਹਨ (ਐਸੇ ਸ਼੍ਰੀ) ਗੁਰੂ ਅਰਜਨ ਦੇਵ ਜੀ ਨੂੰ ਮੇਰੀ ਨਮਸਕਾਰ ਹੋਵੇ।

ਭਾਵ—ਭਾਵ ਅਰਜਨ ਦੇ ਤੀਰ ਸਰੀਰਾਂ ਨੂੰ ਹਤਨ ਵਿਚ ਪ੍ਰਸਿੱਧ ਹਨ, ਪਰ ਸਤਿਗੁਰਾਂ ਦੇ ਵਾਕ ਅਮੋਘ ਤੀਰ ਉਸਤੋਂ ਸ੍ਰੇਸ਼ਟ ਹਨ ਜੋ ਵਿਕਾਰ ਬ੍ਰਿਤੀ ਨੂੰ ਮਾਰਦੇ ਪਰ ਉੱਚੇ ਜੀਵਨ ਦੇ ਦਾਤੇ ਹਨ।

੮. ਇਸ਼੍ਟ ਗੁਰੂ—ਸ਼੍ਰੀ ਗੁਰੂ ਹਰਿ ਗੋਵਿੰਦ ਜੀ—ਮੰਗਲ।

ਦੋਹਰਾ ॥ ਬਿੰਦੁ ਨੀਰ ਪਦ ਪਰਸ ਕੀ ਪ੍ਰਾਪਤਿ ਮੁਖ ਅਰਬਿੰਦ।
ਬਿੰਦਕ ਬਿਖੈ ਨਿਹਾਲ ਕਿਯ ਸ਼੍ਰੀ ਗੁਰ ਹਰਿਗੋਬਿੰਦ ॥੮॥

ਬਿੰਦੁ=ਬੂੰਦ, ਟੋਪਾ, [ਸੰਸ:, ਵਿੰਦੁ:]। ਪਦ=ਪੈਰ।
ਪਰਸ=ਸਪਰਸ਼, ਛੁਹ। ਅਰਬਿੰਦ=ਕਮਲ। ਪਦ ਅਰਬਿੰਦ ਨੂੰ ਕੱਠਿਆਂ ਕਰਕੇ ਅਰਥ ਕਰਨਾ ਹੈ ਸੋਉਂ—ਪਦ ਅਰਬਿੰਦ ਕੀ ਪਰਸ ਬਿੰਦੁ ਨੀਰ=ਚਰਨਾਂ ਕਮਲਾਂ ਨੂੰ ਛੋਹੀ ਹੋਈ ਜਲ ਦੀ ਬੂੰਦ।
ਬਿੰਦਕ=ਥੋੜੇ ਵਿੱਚ। ਥੋੜੇ ਸਮੇਂ ਵਿੱਚ।

ਅਰਥ—ਸ਼੍ਰੀ ਗੁਰੂ ਹਰਿ ਗੋਵਿੰਦ ਜੀ ਦੇ ਚਰਨ ਕਮਲਾਂ ਨੂੰ ਛੋਹੀ ਹੋਈ ਜਲ ਦੀ

ਬੂੰਦ (ਜਿਨ੍ਹਾਂ ਦੇ) ਮੂੰਹ ਨੂੰ ਪ੍ਰਾਪਤਿ ਹੋਈ ਹੈ, ਓਹ ਪਲ ਵਿੱਚ ਨਿਹਾਲ ਹੋ ਗਏ ਹਨ, (ਕਿਵੇਂ ਉਹ ਦਾਤਾ ਜੀ ਉਸ ਨਾਲ ਦਾਸ ਨੂੰ ਬੀ ਨਿਹਾਲ ਕਰਨ)।

ਭਾਵ–ਚਰਣ ਸਪਰਸ਼ੀ ਜਲ ਬੂੰਦ ਦੀ ਮਹਿਮਾਂ ਕਥਨ ਕਰਨ ਵਿਚ ਅਪਣੀ ਯਾਚਨਾਂ ਪ੍ਰਚਤ ਕਰਾਉਣ ਦੀ ਧ੍ਵਨੀ ਹੈ ਇਸ ਵਾਕ ਵਿਚ।

੯. ਇਸ਼੍ਟ ਗੁਰੂ–ਸ਼੍ਰੀ ਗੁਰੂ ਹਰਿਰਾਇ ਜੀ–ਮੰਗਲ।

ਦੋਹਰਾ ॥ ਰਾਇ ਜਗਤ ਕੇ ਅਵਤਰੇ ਸੁਖ ਉਪਜੇ ਭਜਿ ਨਾਇ।
ਨਾਇ ਸੀਸ ਕਰਿ ਬੰਦਨਾ ਜੈ ਜੈ ਸ਼੍ਰੀ ਹਰਿਰਾਇ॥ ੯ ॥

ਰਾਇ ਜਗਤ ਕੇ=ਜਗਤ ਦੇ ਮਹਾਂਰਾਜਾ, ਸ੍ਵਾਮੀ, ਭਾਵ ਈਸ਼੍ਵਰ।
(ਅ) ਰਾਜਾ ਰੂਪ ਹੋਕੇ ਜੋ ਅਵਤਾਰੀ ਹੋਏ। ਇਸ਼ਾਰਾ ਹੈ ਸਤਿਗੁਰੂ ਜੀ ਦੇ ਰਾਜ ਦਾਨ ਕਰਨ ਦਾ ਫੁਲ ਕੇ ਆਦਿ ਰਜਾਸਤਾਂ ਦੇ।
ਨਾਇ=ਨਿਵਾਕੇ।

ਅਰਥ–(ਦੇਖੋ) ਜਗਤ ਦੇ ਸ੍ਵਾਮੀ (ਸੰਸਾਰ ਪਰ) ਅਵਤਾਰ ਧਾਰੀ ਹੋਏ ਹਨ (ਜਿਨ੍ਹਾਂ ਦੇ)ਨਾਮ ਦੇ ਭਜਨ ਕਰਨ ਨਾਲ ਸੁਖ ਉਪਜਦਾ ਹੈ, ਸੀਸ ਨਿਵਾਕੇ (ਉਨ੍ਹਾਂ ਨੂੰ) ਮੱਥਾ ਟੇਕਕੇ (ਮੈਂ ਕਹਿੰਦਾ ਹਾਂ) ਹੇ ਸ਼੍ਰੀ ਹਰਿਰਾਇ ਜੀ ਜੈ ਹੋ! ਜੈ ਹੋ!

ਭਾਵ–ਸ਼੍ਰੀ ਸਪਤਮ ਗੁਰੂ ਜੀ ਦੇ ਵਰਾਂ ਨਾਲ ਫੁਲਕੇ ਰਾਜੇ ਤੇ ਜਗੀਰਦਾਰੀਆਂ ਬਣੀਆਂ, ਇਸ ਸੰਬੰਧ ਵਿਚ ਉਨ੍ਹਾਂ ਨੂੰ 'ਜਗਤ ਦੇ ਰਾਜਾ' ਕਿਹਾ ਹੈ।

੧੦. ਇਸ਼੍ਟ ਗੁਰੂ–ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ–ਮੰਗਲ।

ਦੋਹਰਾ ॥ ਕ੍ਰਿਸ਼ਨ ਰਿਦਾ ਉਜਲ ਕਰਹਿੰ ਪ੍ਰਥਮ ਰੂਪ ਸ਼੍ਰੀ ਬਿਸ਼ਨੁ।
ਬਿਸ ਨ ਰਹਤਿ ਬਿਸ਼੍ਰਿਯਾਨ ਕੀ ਸਿਮਰ ਗੁਰੂ ਹਰਿਕ੍ਰਿਸ਼ਨ॥੧੦॥

ਕ੍ਰਿਸ਼ਨ=ਕਾਲਾ ਪ੍ਰਥਮ ਰੂਪ ਸ਼੍ਰੀ ਬਿਸ਼ਨੁ=ਉਹ ਸਰੂਪ ਜੋ ਸ਼੍ਰੀ ਵਿਸ਼ਨੂੰ ਜੀ ਤੋਂ ਬੀ ਮੁਹਰਲਾ ਹੈ, ਭਾਵ ਨਿਰੰਕਾਰ। ਵਾਹਿਗੁਰੂ ਜੀ।
(ਅ) ਜਿਸ ਤਰ੍ਹਾਂ ਵਿਸ਼ਨੂੰ ਦੇ ਪਹਿਲੇ ਰੂਪ (ਅਵਤਾਰ) ਭਾਵ ਸ਼੍ਰੀ ਕ੍ਰਿਸ਼ਨ ਜੀ।

ਅਰਥ–ਵਾਹਿਗੁਰੂ ਜੀ ਦੇ ਸਰੂਪ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਕਾਲੇ ਦਿਲਾਂ ਨੂੰ (ਅਪਣੇ ਧਯਾਨ ਨਾਲ) ਉਜਲ ਕਰ ਦਿੰਦੇ ਹਨ, (ਤੇ ਉਨ੍ਹਾਂ ਦੇ) ਸਿਮਰਣ ਨਾਲ ਵਿਸ਼ਿਆਂ ਦੀ ਵਿਸ ਦੂਰ ਹੋ ਜਾਂਦੀ ਹੈ।

ਭਾਵ–ਇਸ ਦੋਹੇ ਦਾ ਸਿੱਧਾ ਅਰਥ ਐਉਂ ਹੀ ਲੱਗਦਾ ਹੈ:–ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਵਾਹਿਗੁਰੂ ਦਾ ਰੂਪ ਹਨ, ਕਾਲੇ ਦਿਲਾਂ ਨੂੰ ਉਜਲ ਕਰਦੇ ਹਨ, ਉਨ੍ਹਾਂ ਦੇ ਯਾਦ ਕਰਨ ਨਾਲ ਵਿਸ਼ਿਆਂ ਦੀ ਜ਼ਹਿਰ ਦੂਰ ਹੁੰਦੀ ਹੈ। ਪ੍ਰੰਤੂ ਇੱਕ ਅਰਥ ਇਸ ਦੋਹੇ ਵਿਚ ਹੋਰ ਬੀ ਸਮਝਿਆ ਜਾਂਦਾ ਹੈ। ਪ੍ਰਥਮ ਰੂਪ ਸ਼੍ਰੀ ਬਿਸ਼ਨ ਤੋਂ ਮੁਰਾਦ ਸ਼੍ਰੀ ਕ੍ਰਿਸ਼ਨ ਜੀ ਦੀ ਬੀ ਹੈ ਜੋ ਬਿਸ਼ਨੂੰ ਦਾ ਰੂਪ

ਪਹਿਲੇ ਜੁਗਾਂ ਵਿਚ ਹੋ ਚੁਕੇ ਹਨ। ਓਹ ਆਪ ਰੰਗ ਦੇ ਕ੍ਰਿਸ਼ਨ ਸਨ ਪਰ ਧਿਆਨੀਆਂ ਦੇ ਦਿਲ ਉੱਜਲ ਕਰ ਦੇਂਦੇ ਸਨ ਇਹ ਕਟਾਛ ਇਸ ਵਿਚ ਹੈ। ਪ੍ਰੰਤੂ ਜੋ ਗੋਪੀਆਂ ਦਾ ਪ੍ਰਿਯਤਮ ਰੂਪ ਸ਼ਿੰਗਾਰ ਰਸੀ ਕਵੀ ਜਨਾਂ ਨੇ ਸ਼੍ਰੀ ਕ੍ਰਿਸ਼ਨ ਜੀ ਦਾ ਬੰਨ੍ਹਿਆ ਹੈ, ਉਸਦੇ ਕੌਤਕਾਂ ਵਿੱਚ ਉਨ੍ਹਾਂ ਨੇ ਗੋਪੀਆਂ ਦੇ ਸ਼ਿੰਗਾਰ ਰਸੀ ਰਤੀ ਭਾਵ ਵਰਣਨ ਕੀਤੇ ਹਨ, ਇਨ੍ਹਾਂ ਸ਼ਿੰਗਾਰ ਰਸੀ ਕਵਜੋਕਤੀਆਂ ਉੱਤੇ ਸੁਣੇਤ ਸੁੱਟਕੇ ਕਵਿ ਜੀ ਦੱਸਦੇ ਹਨ, ਕਿ ਸ਼੍ਰੀ ਹਰਿ ਕ੍ਰਿਸ਼ਨ ਜੀ ਦੇ ਸਿਮਰਨ ਕਰਨ ਨਾਲ ਇਹ ਵਾਧਾ ਹੈ ਕਿ ਵਿਸ਼ੇ ਵਾਸ਼ਨਾ ਮੂਲੋਂ ਦੂਰ ਹੋ ਜਾਂਦੀ ਹੈ। ਇਹ ਗੁਰੂ ਜੀ ਦੀ ਵਿਸ਼ੇਸ਼ਤਾ ਦਿਖਾ ਰਹੇ ਹਨ।

੧੧. ਇਸ਼੍ਟ ਗੁਰੂ—ਸ਼੍ਰੀ ਗੁਰੂ ਤੇਗ ਬਹਾਦਰ ਜੀ—ਮੰਗਲ।

ਦੋਹਰਾ ॥ ਤੇਗ ਬਹਾਦਰ ਸਤਿਗੁਰੂ ਦੇ ਸ਼ੱਤ੍ਰੁਨਿ ਉਦਬੇਗ।
ਬੇਗ ਧਾਰਿ ਰੱਛਹਿੰ ਜਨਨ ਰਿਰਾ ਦੁਸ਼ਟ ਪਰ ਤੇਗ ॥ ੧੧ ॥

{ ਉਦਬੇਗ=ਕਾਹਲੀ, ਸ਼ੋਕ, ਭੈ, ਅਚਰਜ, ਘਬਰਾਹਟ, ਘਬਰਾਹਟ ਭਰਿਆ ਦੁੱਖ ਯਾ ਅਚਰਜ। ਵਿਛੋੜੇ ਦਾ ਅਚਰਜ। [ਸੰਸ:,ਉਦ੍ਵੇਗ]। }

ਅਰਥ—ਸਤਿਗੁਰੂ ਤੇਗ ਬਹਾਦਰ ਜੀ ਵੈਰੀਆਂ ਨੂੰ ਘਬਰਾਹਟ ਭਰੇ ਅਚਰਜ ਵਿਚ ਪਾਉਣ ਵਾਲੇ ਹਨ (ਤੇ ਆਪਣੇ) ਦਾਸਾਂ ਦੀ ਰੱਛਜਾ ਬੜੀ ਕਾਹਲੀ ਨਾਲ ਕਰਨ ਵਾਲੇ ਹਨ, (ਅਤੇ ਉਨ੍ਹਾਂ ਦੀ) ਬਾਣੀ ਦੁਸ਼ਟਾਂ ਉਤੇ ਤਲਵਾਰ ਦਾ ਕੰਮ ਕਰਨ ਵਾਲੀ ਹੈ,(ਆਪ ਮੇਰੀ ਭੀ ਰੱਛਜਾ ਕਰਨ)।

ਭਾਵ—ਉੱਦੇਗ ਵਿੱਚ ਕਵਿ ਜੀ ਦਾ ਇਸ਼ਾਰਾ ਉਸ ਘਬਰਾਹਟ ਵਾਲੀ ਹੈਰਾਨੀ ਵੱਲ ਹੈ ਜੋ ਵੈਰੀਆਂ ਨੂੰ ਗੁਰੂ ਜੀ ਦਾ ਸੀਸ ਲੈਕੇ ਹੋਇਆ ਕਿ ਉਨ੍ਹਾਂ ਦੇ ਠੀਕਰ ਫੋੜਨ ਵੇਲੇ ਭੁਚਾਲ ਆਇਆ, ਅੰਧੇਰੀ ਚੱਲੀ, ਤੇ ਹੋਰ ਐਸੇ ਕੁਦਰਤੀ ਸ਼ੋਕ ਦੇ ਨਿਸ਼ਾਨੇ ਹੋਏ, ਜਿਸਨੇ ਵੈਰੀਆਂ ਨੂੰ ਹੈਰਾਨੀ ਤੇ ਘਬਰਾ ਵਿਚ ਪਾ ਦਿੱਤਾ ਕਿ ਅਸੀਂ ਕੀਹ ਕਰ ਬੈਠੇ ਹਾਂ। ਗੁਰੂ ਜੀ ਨੇ ਸੀਸ ਦੀਨਾਂ ਦੀ ਰੱਛਜਾ ਵਾਸਤੇ ਦਿੱਤਾ ਸੀ, ਇਸ ਕਰਕੇ ਕਹਿੰਦੇ ਹਨ ਕਿ ਦਾਸਾਂ ਦੀ ਰੱਛਜਾ ਕਰਦੇ ਹਨ। ਬੇਗਧਾਰ ਇਸ ਕਰਕੇ—ਕਿ ਆਪ ਫੌਜ ਨਾਲ ਆਨੰਦ ਪੁਰੋਂ ਟੁਰਕੇ ਆਪਣੇ ਪ੍ਰੇਮੀਆਂ ਨੂੰ ਮਿਲੇ ਸਨ ਪਿਛੋਂ ਸਰਕਾਰੀ ਸਿਪਾਹੀਆਂ ਦੇ ਆਪ ਹਵਾਲੇ ਹੋਏ ਸਨ। ਬਾਣੀ ਉਨ੍ਹਾਂ ਦੀ ਤਲਵਾਰ ਦਾ ਕੰਮ ਕਰ ਗਈ—ਉਸ ਬਾਤ ਵੱਲ ਇਸ਼ਾਰਾ ਹੈ ਜੋ ਉਨ੍ਹਾਂ ਨੇ ਔਰੰਗਜ਼ੇਬ ਨੂੰ ਕਿਹਾ ਸੀ ਕਿ 'ਪ੍ਰਜਾ ਦੇ ਧਰਮ ਵਿੱਚ ਦਖਲ ਦਿਤਿਆਂ ਤੇ ਸੰਤਾਂ ਫਕੀਰਾਂ ਨੂੰ ਸਤਾਇਆਂ ਆਪਣੇ ਰਾਜ ਦਾ ਅੰਤ ਸਮਝੋ'। ਧੁਨੀ ਵਿੱਚ ਕਵੀ ਜੀ ਆਪਣੀ ਰੱਛਜਾ ਦੀ ਯਾਚਨਾ ਕਰ ਰਹੇ ਹਨ।

੧੨. ਇਸ਼੍ਟ ਗੁਰੂ—ਸ਼੍ਰੀ ਗੁਰੂ ਗੋਬਿੰਦ ਸਿੰਘ ਜੀ—ਮੰਗਲ।

ਦੋਹਰਾ ॥ ਸਿੰਘ ਮ੍ਰਿਗਨ ਰਿਪੁ ਬ੍ਰਿੰਦ ਕੋ ਮਹਾਂ ਬਲੀ ਨਰ ਸਿੰਘ।
ਸਿੰਘ ਪੰਚ ਕੇ ਮੂਲ ਦ੍ਰਿਢ ਭਜਿ ਸ਼੍ਰੀ ਗੋਬਿੰਦ ਸਿੰਘ ॥੧੨॥

ਸਿੰਘ=ਸ਼ੇਰ [ਸੰਸ:, ਸਿੰਹ]।
ਨਰ ਸਿੰਘ=ਮਹਾਂਨ ਉੱਚਜਾਈ ਯਾ ਬਲ ਵਾਲਾ ਪੁਰਖ, ਚੋਟੀ ਦਾ ਬਲਵਾਨ [ਸੰਸ:, ਨਰਸਿੰਹ=੧. ਵਿਸ਼ਨੂੰ ਦਾ ਚੌਥਾ ਅਵਤਾਰ ੨. ਸਰਦਾਰ ੩. ਮਹਾਂਨ ਉੱਚਾ ਯਾ ਮਹਾਂਨ ਬਲੀ।]
ਮਹਾਂਬਲੀ ਨਰ ਸਿੰਘ=ਜੋ ਨਰਾਂ ਵਿਚ ਸ਼ੇਰ ਰੂਪ ਹਨ, ਉਨ੍ਹਾਂ ਤੋਂ ਭੀ ਮਹਾਂ ਬਲੀ ਹਨ। (ਅ) ਨਰ ਸਿੰਘ ਅਵਤਾਰ ਵਾਂਙੂ ਬਲੀ ਹਨ।

ਅਰਥ—ਮ੍ਰਿਗ (ਰੂਪ) ਸਾਰੇ ਵੈਰੀਆਂ ਨੂੰ (ਦਮਨ ਕਰਨ ਲਈ) ਸ਼ੇਰ (ਰੂਪ) ਹਨ, ਮਹਾਂ ਬਲੀਆਂ ਵਿਚ ਚੋਟੀ ਦੇ ਬਲਵਾਨ ਹਨ, ਖਾਲਿਸਾ ਪੰਥ ਦੇ ਦ੍ਰਿੜ੍ਹ ਮੁੱਢ ਹਨ (ਐਸੇ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿਮਰਨ ਕਰ।

੧੨ ਸਮਸਤ ਗੁਰ ਮੰਗਲ।

ਦੋਹਰਾ ॥ ਰਚੋ ਰਾਸਿ ਅਬਿ ਤੀਸਰੀ ਸਤਿਗੁਰ ਸੁਜਸ ਬਿਸਾਲ।
ਨਮਸਕਾਰ ਕਰਿ ਸਭਿਨਿ ਕੋ ਬਿਘਨ ਬ੍ਰਿੰਦ ਕੋ ਟਾਲਿ ॥ ੧੩ ॥

ਅਰਥ—ਸਤਿਗੁਰ ਦੇ ਮਹਾਂਨ ਜਸ (ਨਾਲ ਭਰੀ ਹੋਈ) ਹੁਣ ਮੈਂ ਤੀਸਰੀ ਰਾਸਿ ਰਚਨ ਲੱਗਾ ਹਾਂ ਤੇ ਸਾਰੇ (ਸਤਿਗੁਰਾਂ) ਨੂੰ ਨਮਸਕਾਰ ਕਰਦਾ ਹਾਂ ਜੋ ਮੇਰੇ ਸਾਰੇ (ਹੋਣ ਵਾਲੇ) ਵਿਘਨਾਂ ਨੂੰ ਟਾਲ ਦੇਣ।

[ਮੰਗਲ ਸਮਾਪਤ। ਗੁਰਾਂ ਦੀ ਕਥਾ ਦਾ ਆਰੰਭ]

ਸੁਨਤਿ ਸਿੰਘ ਗੁਰੁ ਕਥਾ ਕੋ ਪ੍ਰੇਮ ਸਾਥ ਪੁਲਕਾਤਿ। ਪੀਵਤਿ ਅੰਮ੍ਰਿਤ ਤ੍ਰਿਪਤਿ ਨਹਿੰ ਰੁਚਿ ਚੌਗੁਨ ਉਪਜਾਤਿ॥੧੪॥ਚੌਪਈ॥ ਭਾਈ ਰਾਮਕੁਇਰ ਮੁਖ ਚੰਦਾਨਿਕਸਤਿ ਤਿਸ ਤੇ ਸੁਧਾ ਮਨਿੰਦ।ਜਿਸ ਮਹਿੰ ਸਦ ਗੁਨ ਕੋ ਸਮੁਦਾਇ।ਧਰਿ ਹਿਰਦੇ ਜਮ ਭੇਟ ਨ ਪਾਇ॥੧੫॥ਕਹਤਿ ਸੁਨਤਿ ਜਿਸ ਅਨਿਕ ਮਹਾਤਮ। ਕਜਾ ਤਿਨ ਮਹਿਮਾ ਧਰੈਂ ਜੁ ਆਤਮ*। ਉਪਜਹਿ ਦਿਨਪ੍ਰਤਿ ਚਾਉ ਘਨੇਰਾ। ਇਕ ਮਨ ਹੋਇ ਸੁਨਹਿੰ ਕਰਿ ਘੇਰਾ†॥੧੬॥ਰਾਮਕੁਇਰ ਗਿਰਵਰ ਕੇ ਸਮਸਰ। ਕਥਾ ਜੁ ਉਪਜੀ ਸਲਿਤਾ ਸੁਖ ਕਰਿ। ਗੁਰ ਜਸੁ ਉਜਲ ਜਲ ਭਰਪੂਰਾ।ਪ੍ਰੇਮ ਪ੍ਰਵਾਹ ਬਿਮਲ[1]ਵਹੁ ਰੂਰਾ॥੧੭॥ਛ੍ਰਮ ਬੇਮੁਖਤਾ ਦ੍ਵੈ ਦਿਢ ਕੂਲਾ[2]। ਜਿਨ ਪਰ ਅਵਗੁਨ ਤਰੁ ਗਨ ਫੂਲਾ। ਪਠਨਿ ਸੁਨਨਿ ਬਲ‡ਬੇਗ[3]ਬਿਸਾਲਾ।ਜਰ ਸਮੇਤ ਭਗਨਤਿ[4]ਤਤਕਾਲਾ ॥੧੮॥ ਸਦ ਗੁਨ

[1]ਉੱਜਲ। [2]ਪੱਕੇ ਕਿਨਾਰੇ। [3]ਪ੍ਰਵਾਹ। [4]ਜੜ੍ਹਾਂ ਸਮੇਤ ਤੋੜੀ ਜਾਂਦਾ ਹੈ।

*ਪਾ:—ਕਜਾ ਤਿਨ ਮਹਿਮ ਧਜਾਹਿੰ ਜੁ ਆਤਮ। ਘਾਤਨ ਪਾਪਨ ਧਰੈਂ ਜੁ ਆਤਮ।
†ਪਾ:—ਨੇਰਾ। ‡ਪਾ:—ਬਰ।

ਕਮਲ ਬ੍ਰਿੰਦ ਬਿਕਸਾਵਤਿ। ਮਨ ਸੰਤਨ ਕੇ ਮਧੁਪਨਿ ਭਾਵਤਿ[1]। ਸਿੰਘ ਸਕਲ ਜਲਜੰਤੁ ਅਨੰਦਤਿ।ਕਰਤਿ ਕੇਲ ਗੁਰ ਰਹਤਿ ਅਨਿੰਦਤਿ[2]॥੧੯॥ ਦਸ ਗੁਰ ਦਸਹੁੰ ਘਾਟ ਜਿਸ ਕੇਰੇ।ਦੁਖੀ ਤ੍ਰਿਖਾਤੁਰ ਜਨ ਹੁਇ ਨੇਰੇ। ਗੁਰ ਜਸ ਜਲ ਤੇ ਸਭਿ ਸੁਖ ਪਾਵਹਿੰ।ਵਿਸ਼ਿਯਨ ਤ੍ਰਿਖਾ ਤੁਰਤ ਬਿਨਸਾਵਹਿੰ[3]॥ ੨੦॥ਅੰਤਕ ਘਾਮ ਪੀਰ ਨਹਿੰ ਦੇਈ[4]।ਨਿਤਪ੍ਰਤਿ ਨਿਕਟ ਹੋਇ ਜੋ ਸੇਈ। ਰਾਮਕੁਇਰ ਪਰਬੀਨ ਜੁ ਮਾਲੀ।ਕੀਰਤਿ ਗੁਰਨਿ ਸਕੇਲਿ ਬਿਸਾਲੀ॥੨੧॥ ਰੀਂਧ ਬਨਾਵਨਿ ਬਾਗ ਲਗਾਯਹੁ। ਤਰੁਵਰੁ ਜੋਤਿਕ ਧਨਾਇ ਸੁਹਾਯਹੁ। ਛੰਦ ਅਨੇਕ ਪ੍ਰਕਾਰਨ ਸ਼ਾਖਾ[5]।ਤੁਕ ਬਹੁ ਪੱਤ੍ਰ ਸਘਨ ਸ਼ੁਭ ਭਾਖਾਂ[6]॥੨੨॥ ਗੁਣ ਗਨ ਤਿਨ ਮਹਿੰ ਸੁਮਨਸ ਫੂਲੇ।ਅਰਥ ਸੁਫਲ ਜੁਤਿ,ਭਾਖਨ ਝੂਲੇ। ਸ਼ਾਂਤਿ ਰਸਾਦਿਕ ਰਸ[7]ਜਿਨ ਮਾਂਹੀ।ਕਸ਼ਟ ਘਾਮ ਹਤਿ ਛਾਯਾ ਤਾਂਹੀ॥੨੩॥ ਪ੍ਰੇਮ ਬਾਰਿ ਤੇ ਸਿੰਚਨ ਕਰਿਤਾ । ਢਿਗ ਨਹਿੰ ਹੋਹਿ ਮੋਹ ਪਸ਼ੁ ਹਰਤਾ[8]। ਅਸ ਉਪਬਨ ਮਹਿੰ ਜੋਨਰ ਥਾਸੇ।ਮੋਖ ਸੁਗੰਧਿ ਸਦਾ ਤਿਨ ਪਾਸੇ॥੨੪॥ਦੋਹਰਾ ॥ ਸਭਿ ਸ਼ੋਭਾ ਬਚ ਕਹਤਿ ਭੇ ਹਾਥ ਜੋੜਿ ਹੁਇ ਦੀਨ। 'ਹਰਿ ਗੋਬਿੰਦ ਕੇ ਜਨਮ ਕੀ ਕਹਹੁ ਕਥਾ ਪਰਬੀਨ' ॥ ੨੫ ॥ ਸੁਨਿ ਕੈ ਸਾਹਿਬ ਰਾਮਕੌਰ* ਕਹਤਿ ਭਏ ਸੁਖਦਾਇ:-।ਆਦਿ ਅੰਤ ਸਭਿ ਕਹਤਿਹੌਂ ਸੁਨਹੁੰ ਕਥਾ ਮਨ ਲਾਇ ॥੨੬॥ਜਹਿੰ ਕਹਿੰ ਗੁਰ ਸਿੱਖੀ ਹੁਤੀ ਬਿਦਤਜੋ ਏਵ ਪ੍ਰਸੰਗ। ਸਰਬ ਜਗਤ ਮਹਿੰ ਜਸੁ ਮਹਾਂ ਕਰਹਿਸੁ ਉੱਜਲ ਰੰਗ॥੨੭॥ਕਵਿੱਤ॥ ਸੁਨੇ ਦੇਸ਼ ਦੇਸ਼ ਹੂੰ ਤੇ ਆਏ ਹੈਂ ਅਸ਼ੇਸ਼ ਸਿਖ ਭੇਟਨਿ ਬਿਸ਼ੇਸ਼ ਕੋ ਚਢਾਵੈਂ ਪਗ ਸੀਸ ਧਰਿ। ਗਾਦੀ ਪੈ ਬਿਰਾਜੈਂ ਗੁਰੂ ਅਰਜਨ ਬੈਠੇ ਬੀਚ, ਕਰਾਮਾਤ ਪੂਰਨ ਸੁ ਜੋਤਿ ਜਗਦੀਸ਼ ਧਰਿ।ਬਾਂਛਤਿ ਕੋ ਦੇਤਿ ਹੈਂ ਅਨੰਦ ਹੂੰ ਕੋ ਹੇਤ ਹੈ,ਦੁਖਨਿ ਹਰਿ ਲੇਤਿ ਹੈਂ ਸੁ ਦਾਸਨਿ ਅਸੀਸ ਧਰਿ। ਕੋਊ ਰਹੈਂ ਪਾਸ ਹਰੈਂ ਜਮਹੂੰ ਕੋ ਤ੍ਰਾਸ

---

[1]ਸੰਤਾਂ ਰੂਪੀ ਭੌਰਿਆਂ ਦੇ ਮਨ ਨੂੰ ਚੰਗੇ ਲਗਦੇ ਹਨ (ਸਦਗੁਨ)। [2]ਨਾ ਨਿੰਦਣੇ ਜੋਗ ਗੁਰੂ ਜੀ ਦੀ (ਕਥਾ ਰੂਪੀ ਨਦੀ ਵਿਚ) ਕੇਲ ਕਰਦੇ ਰਹਿੰਦੇ ਹਨ। (ਅ) ਸਿੰਘ ਸਾਰੇ ਅਨੰਦ ਭਰੇ ਜਲਜੰਤੁ (ਸਮਾਨ) ਗੁਰੂ ਜੀ ਦੀ ਅਨਿੰਦਤ ਰਹਿਣੀ ਦੀ (ਕਥਾ ਸੁਣਨ ਵਿਚ) ਕੇਲ ਕਰਦੇ ਹਨ। [3]ਵਿਸ਼ਯਾਂ ਦੀ ਤ੍ਰੇਹ ਛੇਤੀ ਨਾਸ਼ ਕਰਦੇ ਹਨ। [4](ਗੁਰ ਜਸ ਰੂਪੀ ਜਲ ਵਿਚ ਗਿਆਂ) ਜਮ ਰੂਪੀ ਧੁੱਪ ਪੀੜ ਨਹੀਂ ਦੇਂਦੀ। [5]ਟਹਿਣੀਆਂ। [6]ਸ਼ੁਭ ਭਾਖਾ (ਬੋਲੀ) ਦੀਆਂ ਤੁਕਾਂ ਸੰਘਣੇ ਪੱਤ੍ਰ ਹਨ। (ਅ) ਭਾਖ=ਕਹੇ ਹਨ। [7]ਸ਼ਾਂਤੀ ਆਦਿਕ ਰਸ। [8]ਮੋਹ ਰੂਪੀ ਹਰਜਾਰ ਪਸ਼ੂ ਨੇੜੇ ਨਹੀਂ ਹੁੰਦਾ। (ਅ) (ਖੇਤੀ ਨੂੰ) ਨਾਸ਼ ਕਰਨ ਵਾਲਾ ਮੋਹ ਰੂਪੀ ਪਸ਼ੂ। *ਪਾ:-ਕਉਰ, ਕੁਇਰ।

ਬਹੁ ਧਾਰੈਂ ਗੁਨ ਰਾਸ ਕੋ, ਨਿਵਾਰੈਂ ਮੋਹ ਰੀਸ[1] ਧਰਿ॥੨੮॥ ਸੰਗਤਿ ਪਿਤਾ ਨੈ ਦੀਨਿ,ਥੋਰੀ ਕਛੁਆਵੈ ਤਹਾਂ,ਪ੍ਰਿਥੀਏ ਸੁ ਮਹਾਂਦੇਵ ਹੇਤ ਗੁਜਰਾਨਕੋ[2]। ਕਰਾਮਾਤ ਸਾਹਿਬ ਸੁ ਏਕ ਗੁਰੁ ਅਰਜਨ ਤਾਂ ਸੋ ਦ੍ਵੈਸ਼ ਠਾਨੈਂ,ਨਹਿੰ ਸਾਕ-ਹੀ ਪਛਾਨਕੈ[3]। ਦਰਬ ਉਦਾਰ ਆਵੈ ਚਲਨੋ ਦਿਸ਼ ਚਾਰ ਹੂੰ ਤੇ ਅਨਿਕ ਪਦਾਰਥ ਅਨੂਠੇ ਗਤਿ ਦਾਨ ਕੇ। ਜਰੀ ਹੂੰ ਨ ਜਾਇ, ਜਰ ਜਾਇ[4] ਦੁਖ ਪਾਇ ਕਰਿ–ਹੁਤੋ ਲਘੁ ਭ੍ਰਾਤ ਭਯੋਅੰਸ਼ੁਰਜ ਮਹਾਂਨ ਕੋ–॥੨੯॥ਕੋਊ ਦਿਨ ਬੀਤ ਗਏ ਗਾਦੀ ਗੁਰੁਤਾ ਕੀ ਲੀਏ ਮੇਲਾ ਤਥਿ ਆਯੋ ਮਹਾਂ,ਮੇਖ ਸੰਕ੍ਰਾਂਤ ਕੋ[5]।ਮਿਲੀ ਦੂਰਿ ਦੂਰਿ ਹੂੰਤੇ ਸੰਗਤਿ ਹਜ਼ੂਰ ਗਨ ਪੂਰਨ ਪਦਾਰਥ ਦਰਬ ਭੂਰ ਭਾਂਤਿ ਕੋ।ਬੈਠੇ ਗੁਰੁ ਅਰਜਨ ਹੇਰਿ ਕਰੈਂ ਅਰਜ਼ਨਿ[6] ਸਖਾ ਅਰਜਨ[7] ਕੋ ਸਰੂਪ ਸੁਖਦਾਤ ਕੋ।ਭੇਟ ਧਰੈਂ ਆਇ ਆਇ ਜਾਵੈਂ ਚਿਤ ਚਾਇ ਚਾਇ ਪਾਇ ਪਾਇ ਬਰ ਕੋ ਹਰਖ ਭਰਿ ਜਾਤਿ[8] ਕੋ ॥੩੦॥ ਆਯੋ ਸਿਖ ਏਕ ਬਰ ਜੋਵਰ ਕੋ ਲਜਾਇ ਧਰਨੋ, ਤੇਵਰ[9]ਮਨੋਹਰ ਚਢਾਯੋ ਹਾਥ ਬੰਦ ਕੋ।ਬਿਨਤੀ ਸੁਨਾਈ 'ਦੇਹੁ ਮੰਦਰ ਪੁਚਾਈ ਏਹੁ, ਭਾਵਨਾ ਪੂਰੇਹੁ[10] ਮੇਰੀ, ਦਾਨੀ ਹੋ ਅਨੰਦ ਕੋ'।ਕਹਨੋ ਮਾਨਿ, ਦਾਸ ਕੋ ਪਠਾਯੋ ਸੁ ਅਵਾਸ ਕੋ,ਬਿਲੋਕਨੋ ਛਬਿ ਰਾਸ ਕੋ ਜੁ ਮੋਲ ਧਨ ਬ੍ਰਿੰਦ ਕੋ। ਗੀਗਾ ਹਰਖਾਈ, ਅੰਗ ਪਹਿਰੇ ਸੁਹਾਈ ਬਹੁ ਗੁਰਤਾ ਬਡਾਈ ਜਾਨ ਕੰਤਹਿ ਬਿਲੰਦ ਕੋ॥੩੧॥ਸ੍ਰੈਯਾ॥ਸੰਗਤਿ ਬ੍ਰਿੰਦ ਬਿਦਾ ਕਰਿ ਦੀਨਿ ਦੀਏ ਸਿਰੁਪਾਉ ਜਥੋਚਿਤ ਜਾਨੇ। ਕੋਤਿਕ ਪੈ ਬਹੁ ਕੀਨਿ ਖੁਸ਼ੀ ਧਨ ਪ੍ਰਤਨ ਕੇ ਜੁ ਮਨੋਰਥ ਠਾਨੇ।'ਸ਼੍ਰੀ ਗੁਰ ਅੰਤ ਸਹਾਇਕ ਹੋਵਹੁ' ਕੋਤਿਕ ਨੈ ਇਹਭਾਂਤਿ ਬਖਾਨੇ। ਕੋਤਿਕ ਕੋ ਸਤਿਨਾਮ ਲਗਾਯਹੁ, ਕੋਤਿਕ ਗ੍ਯਾਨ ਤੇ ਕੀਨਿ ਮਹਾਂਨੇ ॥੩੨॥ ਭਾਂਤਿ ਅਨੇਕਨ ਕੋਰ ਮਨੋਰਥ ਸਿੱਖਨ ਕੇ ਸਭਿ ਪੂਰਨ ਕੀਨੇ। ਜਾਤਿ ਭਏ ਨਿਜ ਧਾਮਨ ਕੋ,ਅਭਿਰਾਮ ਕਹੈਂ ਜਸ ਕੋ[11]ਰਸਭੀਨੇ। 'ਸੁੰਦਰ ਰੂਪ ਸੁਸ਼ੀਲ ਮਹਾਂ ਬਰ ਦੇਤਿ ਉਦਾਰ,

---

[1]ਰੀਸ ਬਰੀਸੀ। [2]ਸੰਗਤ (ਸਾਰੀ ਭਾਂ) ਪਿਤਾ (ਗੁਰੂ ਰਾਮਦਾਸ ਜੀ) ਨੇ (ਗੁਰੂ ਅਰਜਨ ਜੀ) ਨੂੰ ਦਿੱਤੀ ਸੀ, ਥੋੜੀ ਕੁਛ (ਸੰਗਤ) ਓਥੇ (ਪ੍ਰਿਥੀਏ ਮਹਾਂਦੇਵ ਕੋਲ)ਬੀ ਆਉਂਦੀ ਸੀ (ਪਰ ਉਨ੍ਹਾਂ ਤੋਂ ਮਸਾਂ) ਪ੍ਰਿਥੀਏ ਮਹਾਂਦੇਵ ਨੂੰ ਗੁਜ਼ਾਰੇ ਵਾਸਤੇ (ਭੇਟਾ ਪ੍ਰਾਪਤ ਹੁੰਦੀ ਸੀ)। [3]ਪਛਾਣ ਨਹੀਂ ਸਕਦੇ (ਅ) ਸਾਕ ਪਛਾਣਦੇ ਹਨ, (ਗੁਰੂ) ਨਹੀਂ (ਪਛਾਣਦੇ)। [4]ਸੜ ਜਾਂਦੇ ਹਨ। [5]ਵੈਸਾਖੀ ਦਾ। [6]ਬੇਨਤੀਆਂ। [7]ਕ੍ਰਿਸ਼ਨ। [8]ਜਾਂਦੇ ਹਨ। [9]ਤ੍ਰੈ ਜ਼ਨਾਨੇ ਕੱਪੜੇ। [10]ਪੂਰੀ ਕਰੋ। [11]ਸੁੰਦਰ ਜੱਸ ਕਹਿ ਰਹੇ ਹਨ।

ਸਮਾਨ ਨ ਚੀਨੋ। ਸ਼੍ਰੀ ਗੁਰ ਨੰਦ[1] ਬਿਲੰਦ ਗੁਣੋ ਕਰਿ, ਰੂਪ ਮੁਕੰਦ ਅਭੈ ਬਰਦੀਨੇ'॥੩੩॥ਫੇਰ ਗਏ ਗੁਰ ਮੰਦਰ ਕੋ[2] ਪਿਖਿ ਰੀਗ ਉਠੀਉਰਮੇਂ ਹਰਖਾਈ।ਤੇਵਰ ਜ਼ੇਵਰ ਕੀ ਸਭਿ ਬਾਤਿ ਸੁ ਪ੍ਰਛਤਿ ਭੀ'ਕਿਤ ਭੇਟਜੁ ਆਈ? ਕੀਨਿ ਅਜਾਇਬ ਮੋਲ ਮਹਾਂਨ ਕੋ ਦੇਸ਼ ਕਿਸੂ ਮਹਿੰ ਭਾ ਅਧਿਕਾਈ। ਰਾਵਰ ਕੇ ਚਰਨਾਂਬੁਜ ਕੋ ਅਰਪਨੋ ਕਰਿ ਭਾਵਨੀ ਸੋਂ ਛਬਿ ਪਾਈ'॥੩੪॥ ਕਬਿੱਤ॥ਭਨੈਂ ਨਿਜ ਭਾਰਜਾ ਸੋਂ'ਆਰਜਾ[3]!ਸ਼ੂਵਣ ਕਰਿ,ਬਡੇ ਗੁਰੂ ਨਾਨਕ ਪ੍ਰਤਾਪ ਸਭਿ ਦੇਸ਼ ਕਰਿ। ਕਲੀ ਕਾਲ ਭਾਰੀ ਜਾਨਿ ਸਿੱਖੀ ਬਿਸਤਾਰੀ ਆਨਿ, ਬਿਸ਼ੈ ਬਿਸ ਤਾਰੀ[4], ਸਤਿਨਾਮ ਦੇ ਵਿਸ਼ੇਸ਼ੁ ਕਰਿ। ਆਵੈਂ ਦੂਰਿ ਦੂਰਿ ਤੇ ਉਪਾਇਨ ਕੋ ਕੂਰ ਲਜਾਇ ਪੂਰਨ ਮਨੋਰਥ ਹਦੂਰ ਮੈਂ ਅਸ਼ੇਸ਼ ਕਰਿ। ਤਿਨਹੂੰ ਕੇ ਨਾਮ ਕਰਿ ਆਨੈ ਨਿਜ ਧਾਮ ਹੂੰ ਤੇ, ਚੀਰ ਅਭਿਰਾਮ, ਧਨ ਮੁਕਤਾਦਿ ਬੇਸ[5] ਕਰਿ' ॥ ੩੫ ॥ ਮਹਿਮਾ ਉਤੰਗ ਗੁਰੂ ਨਾਨਕ ਕੀ ਸੁਨੀ ਰੀਗ,ਮਹਾਂ ਪ੍ਰੇਮ ਸੰਗ ਨਮੋ ਕੀਨਿ ਹਾਥ ਬੰਦ ਕੋ।ਐਸੇ ਰਾਮਦਾਸਪੁਰਿ ਬਾਸ ਕੈ ਬਿਤਾਇ ਸਮੋਂ,ਦਾਸ ਮਿਲਿ ਆਸ ਧਰਿ ਪਾਸ ਹ੍ਵੈ ਮੁਕੰਦ ਕੋਜ਼ਰੀਦਾਰ ਅੰਬਰ ਪਟੰਬਰ[6] ਸੁਹਾਇ ਬਡੋ ਕਬਿ ਕਬਿ ਪਹਿਰੇ ਸਮੇਤ ਹ੍ਵੈ ਅਨੰਦ ਕੋ। ਨਾਤੁਰ ਸੁਧਾਰਿ ਧਰੈਂ ਦਾਸੀ ਜੋ ਸੰਭਾਰਿ ਕਰੈਂ, ਬਚਨ ਉਚਰੈਂ 'ਬਨਨੋ ਲਾਗੋ ਧਨ ਬ੍ਰਿੰਦ ਕੋ' ॥ ੩੬ ॥ ਗ੍ਰੀਖਮ ਬਿਤਾਈ ਰੁਤਿ ਬਰਖਾ ਕੀ ਆਈ ਪੁਨਿ ਘਟਾ ਘੁਮਡਾਈ ਜਲ ਜਲਧਰ ਛੋਰਿਤੇ। ਝਰੀ ਮਿਟਿ ਗਈ ਜਥਿ ਦਾਸੀ ਸੁਧਿ ਲਈ ਤਥਿ, ਸਭਿ ਪਸ਼ਮੰਬਰ[7] ਪਟੰਬਰ[8] ਲੈ ਭੌਰ ਤੇ। ਆਤਪ ਲਰੀਬੇ ਹੇਤ[9] ਪਾਏ ਸੋ ਨਿਕੇਤ ਪਰ[10], ਬੈਠੀ ਹ੍ਵੈ ਸੁਚੇਤ ਕਰੈ ਰਾਖੀ ਚਹੂੰ ਓਰ ਤੇ। ਬੀਥਕਾ ਮੈਂ ਜਾਤਿ ਲੋਕ ਸੁੰਦਰ ਬਿਲੋਕਿ ਕਹਿ ਸਗਰੇ ਸਰਾਹੈਂ[11] 'ਸਿਖ ਲਜਾਯੋ ਸੁਖ ਲੋਰ ਤੇ[12]' ॥੩੭॥ ਪ੍ਰਿਥੀਏ ਕੀ ਦਾਸੀ ਦੇਖਿ ਈਰਖਾ ਵਿਸ਼ੇਖ ਕਰਿ, ਗਈ ਤਿਸ ਭਾਰਜਾ[13] ਕੇ ਪਾਸਿ ਹ੍ਵੈ ਸਨਾਇ ਦੀਨ।'ਤੁਮਰੀ ਦਿਰਾਨੀ ਕੇ ਲੁਭਾਨੀ ਸ਼ੁਭ ਚੀਰਹੇਰਿ[14] ਆਏ ਕਿਸੀ ਦੇਸ਼ ਤੇ ਬਿਸ਼ੇਸ਼ ਧਨੁ ਲਾਇ ਕੀਨ। ਆਗੇ ਨ ਬਿਲੋਕੇ ਆਸ, ਸੁਨੇ ਹੂੰ ਨ ਕਾਨ ਕਰਿ, ਕਿਸੀ

[1]ਸ਼੍ਰੀ ਗੁਰੂ ਰਾਮਦਾਸ ਜੀ ਦੇ ਸਪੁੱਤ੍ਰ। [2]ਗੁਰੂ ਜੀ ਮਹਿਲਾਂ ਨੂੰ ਗਏ। [3]ਹੇ ਸੋਸ਼ਟ ਇਸਤ੍ਰੀ। [4]ਵਿਸ਼ਿਆਂ ਤੋਂ ਸੰਸਾਰ ਤਾਰਿਆ (ਅ) ਵਿਸ਼ਿਆਂ ਦੀ ਵਿਹੁ ਨਾਸ਼ ਕੀਤੀ। [5]ਵਧੀਆ। [6]ਪੱਟ ਦੇ ਬਸਤਰ। [7]ਪਸ਼ਮੀਨੇਂ ਦੇ ਬਸਤਰ। [8]ਧੁੱਪ ਲਰੌਣ ਵਾਸਤੇ। [9]ਕੋਠੇ ਉਤੇ। [10]ਸਲਾਹੁੰਦੇ ਹਨ। [11]ਲੱਭ ਕੇ (ਅ) ਸੁਖ ਦੀ ਲੋੜ ਵਾਸਤੇ। [12]ਭਾਵ ਪ੍ਰਿਥੀਏ ਦੀ ਇਸਤ੍ਰੀ ਪਾਸ। [13]ਲੁਭਾਇ ਗਈ ਮੈਂ ਸੁਹਣੇ ਬਸਤਰ ਦੇਖਕੇ।

ਪਾਤਿਸ਼ਾਹ ਢਿਗ ਹੋਹਿ ਕਿਧੌ ਨਾਂਹਿ ਚੀਨ[1]।ਊਪਰਿ ਪਰੇ ਹੈਂ, ਮਹਾਂ ਦਮਕ ਭਰੇ ਹੈਂ,ਚਾਰੁ ਕੈਸੇ ਕਿਸੂ ਕਰੇ ਹੈਂ[2], ਧਰੇ ਹੈਂ ਭਾਵ ਬੀਨ ਬੀਨ[3] ॥ ੩੯ ॥ ਸੁਨਿ ਕੈ ਸ਼ਰੀਕਨਿ ਲਗੀ ਹੈ ਮਨ ਨੀਕ ਨ, ਅਰੂਢੀ ਨਿਜ ਮੰਦਰ ਪੈ ਸੁੰਦਰ ਨਿਹਾਰਿਓ। ਸੂਰਜ ਕੀ ਜੋਤਿ ਸੰਗ ਏਕ ਰੰਗ ਹੋਇ ਰਹਜੋ, ਜਰੀ ਅੰਗ ਅੰਗ ਮੈਂ,ਨ ਜਰੀ ਜਾਇ ਜਾਰਿਓ[4]। ਝਲਮਲ ਝਲਕਤਿ ਆਗ ਸਮ ਲਾਗਜੋ ਨੈਨ, ਬੈਨ ਹੂੰ ਨ ਬੋਲ ਸਕੈ ਮਾਨੋ ਉਰ ਫਾਰਿਓ[5]।ਹੋਈ ਬਿਸੰਭਾਰ[6] ਲੀਨ ਦਾਸੀ ਨੇ ਉਤਾਰਿ ਤਬਿ, ਧਾਰਤਿ ਉਦਾਸੀ, ਮਨ ਮਾਨੋ ਕਿਤ ਹਾਰਿਓ ॥੩੯॥ ਬੈਠੀ ਸਾਰੇ ਦਿਨ, ਉਦਬਿਗਨ[7]ਭਈ ਹੈ ਮਨ, ਰੈਨ ਪਰੀ ਜਾਨਿ ਕੈ ਪ੍ਰਿਥੀਆ ਧਾਮ ਆਇਓ। ਹੇਰਿ ਬਾਲ ਹਾਲ ਕੋ[8] ਬੁਲਾਇ ਕੈ ਬਿਹਾਲ ਕੋ ਕਹਜੋ ਹੈਂ‘ਕਿਸ ਖ਼ਯਾਲ ਤੇ ਬਿਸਾਦ[9]ਬਡੋਪਾਇਓ?।ਕੌਨ ਕਾਜ ਭੌਨ ਕੋ ਬਿਗਰ ਗਯੋ?ਮੌਨ ਕਰੀ, ਕੈਧੌਂ ਕਿਹ ਸੰਗ ਲਰੀ,ਕੈ ਕਛੂ ਗਵਾਇਓ?।ਦੀਜੈ ਸੋ ਬਤਾਇ ਸਭਿ ਚਿੰਤ ਕੋ ਬਿਤਾਇ ਅਬਿ, ਕੈਸੇ ਪਛੁਤਾਇ ਮੁਰਝਾਇ? ਸਮਝਾਇਓ’॥੪੦॥ਸੁਨਿਕੈ ਸਨੇਹ ਸਾਨੀ ਬਾਨੀ ਨਿਜ ਕੰਤ ਹੂੰ ਕੀ ਕਰਮੋ ਕਹਤਿ ਭਈ ਰਿਸ ਧਾਰਿ ਅਤੀਆ[10]‘ਹਮਰੋ ਸ਼ਰੀਕ ਹੂੰਕੇ ਨੀਕੀ ਨੀਕੀ ਭੇਟ ਆਵੈਂ, ਚੀਜ ਤਾਕੀ ਤੀ ਕੋ[11] ਹੇਰਿ ਹੋਈ ਬਿਸਮਤੀਆ[12]। ਝਲਾਝਲ ਝਲਕਤਿ ਡੀਠ ਨ ਠਹਿਰ ਸਕੈ, ਧੂਨੀ ਜਨੋਂ ਧੁਖਤਿ ਮਮ ਸੁਲਗਤਿ ਛਤੀਆ[13]। ਹੋਇ ਹੈ ਬਡਾਈ ਨਿਤ, ਹਮਰੀ ਘਟਾਈ, ਬਾਤ ਸਾਕਨ ਮੈਂ ਬਿਥਰੈ ਜਗੱਤ ਜਿਤ ਕਿਤੀਆ[14]॥੪੧॥ਕਰਤੇ ਪਿਤਾ ਕੀ ਸੇਵ ਪਾਵਤੇ ਸੁਪਦ ਏਵ,ਗੁਰਤਾ ਕੋ ਲੇਵ ਗੁਰੁਦੇਵ ਜਗ ਹੋਵਤੇ।ਛੁਛੇ ਰਹੇ ਜੇਠੇ ਤੁਮ,ਪੈਠੇ[15]ਘਰ ਬੈਠੇ ਰਹੋ,ਲੇ ਗਯੋ ਅਨੁਜ,ਸੋਈ ਕਾਟੈਂ ਜੋਈ ਬੋਵਤੇ[16]। ਅਨਗਿਨ ਧਨੁ ਆਵੈ, ਜਨ ਗਨ ਮਨ ਭਾਵੈ, ਮੋਦ ਮੈਂ ਸਮਾਵੈ, ਹਮ ਦੀਨ ਹੋਇ ਰੋਵਤੇ। ਭਈ ਬਿਪਰੀਤਿ ਮਹਾਂ, ਜਰੀ ਹੂੰ ਨ ਜਾਇ ਚੀਤਿ, ਤੁਮਰੀ ਅਨੀਤ ਹੇਰਿ ਸੁਖ ਮੈਂ ਨ ਸੋਵਤੇ’ ॥ ੪੨ ॥ ਭਾਰਜਾ ਬਿਲੋਕਿ ਕੈ, ਸ ਸ਼ੋਕ

---

[1]ਕਿਸੇ ਪਾਤਸ਼ਾਹ ਕੋਲ ਵੀ ਹੋਣ ਕਿ ਨਾ ਹੋਣ ਇਹ ਜਾਣ ਲੈ। [2]ਬਣਾਏ ਹਨ। [3]ਕਾਰੀਗਰ ਦੇ ਭਾਵ ਚੁਣ ਚੁਣਕੇ। [4]ਸਹਾਰੀ ਨਾ ਗਈ, ਸਾੜ ਦਿੱਤਾ। [5]ਹਿਰਦਾ ਫਟ ਗਿਆ। [6]ਬਿਨਾਂ ਸੰਭਾਲ ਦੇ, ਬੇਹੋਸ਼। [7]ਵਜਾਕੁਲ [ਸੰਸ:, ਉਦ੍ਵਿਗ੍ਨ]। [8]ਇਸਤ੍ਰੀ ਦੇ ਹਾਲ ਨੂੰ। [9]ਦੁਖ [ਸੰਸ:, ਵਿਖ਼ਾਦ]। [10]ਇਸਤ੍ਰੀ ਦੇ। [11]ਅਸਚਰਜ। [12]ਸੜਦੀ ਹੈ ਛਾਤੀ। [13]ਜਿੱਥੇ ਕਿੱਥੇ। [14]ਪ੍ਰਵੇਸ਼ ਕਰਕੇ। [15]ਬੀਜਦੇ।

ਬੀਚ ਓਕ ਕੈ, ਸੁ ਕਰਨ ਪ੍ਰਸੰਨ ਤਿਸ ਬਾਕ ਕੋ ਬਖਾਨਿਓ। 'ਚਿੰਤਾ ਚਿਤ ਚੂਰ ਕਰਿ, ਦੁਖ ਕੋ ਬਿਦਾਰ ਦੂਰ, ਜਾਨੀਏ ਨ ਕੂਰ ਲੇਹੁ ਸਾਚਿ ਮਨਿ ਮਾਨਿਓ। ਜੀਵਤਿ ਹੈਂ ਜਾਵਤਿ ਸੋ ਪਾਵਤਿ ਉਪਾਇਨ ਕੋ ਸੈਮਤ ਕਿਤਿਕ ਹੋਇ ਅਰਜਨ ਹਾਨਿਓ[1]। ਜਨਮੈ ਨ ਸੁਤ, ਮ੍ਰਿਤੁ ਪਾਛੈ ਹਮੈ ਹੋਇ ਹਿਤ[2], ਪਾਵੈਂ ਗੁਰਿਆਈਕੋ ਜੋਪਦਹੈ ਮਹਾਨਿਓ॥੪੩॥ਨੰਦਕੇ ਅਨੰਦਥਿਨ[3]ਵਸਤੁ ਬਿਲੰਦ ਗਨ ਭਰਯੋ ਜੋ ਸਦਨ ਸਭਿ ਆਪਨੋ ਹੀ ਜਾਨੀਅਹਿ।ਮਾਲਕ ਨ ਔਰ ਬੈਠਿ ਠੌਰ ਜੇ ਸੰਭਾਰੈਂ ਸੋਊ, ਯਾਂਤੇ ਹਮ ਲੈਹਿੰ ਗੇ,ਨ ਦੈਹਿੰ ਆਨ ਮਾਨੀਅਹਿ। ਸਗਰੇ ਪਦਾਰਥ ਅਕਾਰਥ ਸਪੂਤ ਬਿਨ, ਹਮ ਕੋ ਸਕਾਰਥ ਬਨਹਿੰ*,ਪਹਿਚਾਨੀਅਹਿ।ਕੋ ਦਿਨ ਬਡ੍ਹਾਈ ਜਰੋ,ਹੇਰਿ ਕੈ ਨ ਜਰੋ ਤਿਹ, ਜਰ ਹੀਨ[5]ਜਰ ਕਿਸ ਕਾਜ ਕੀ?ਬਿਗਾਨੀਅਹਿ[6]॥੪੪॥ਸ੍ਰੈਯਾ॥ਯੌਂ ਪ੍ਰਿਥੀਏ ਕਹਿ ਧੀਰਜ ਦੀਨਸਿ 'ਹੋਹੁ ਸੁਚੇਤ ਨ ਚਿੰਤ ਧਰੀਜੈ। ਬੀਤ ਗਈ ਅਬਿ ਹਾਥ ਨ ਆਵਤਿ, ਪਾਛਲ ਬਾਤ ਨ ਯਾਦ ਕਰੀਜੈ। ਅਪਨੀ ਸੰਗਤਿ ਤੇ ਬਿਤ ਆਵਤਿ ਲੈ ਖਰਚੇ ਪਟ ਚਾਰੁ ਬਨੀਜੈ। ਜੇਰ ਜਵਾਹਰਿ ਜ਼ੇਵਰ ਕੋ ਕਰਿ ਤੇਵਰ ਜੇਵਰ ਕੋ ਪਹਿਰੀਜੈ'[7]॥੪੫॥ਦੋਹਰਾ॥ ਇੱਤਯਾਦਿਕ ਕਹਿ ਤੀਯ ਕੋ ਕਰਿ ਪ੍ਰਸੰਨ ਤਿਹ ਜੀਯ। ਰਲਿ ਕੀਨਸਿ ਕੂਰੀ ਰਲੀ[8], ਹੁਇ ਨਿਸ਼ਚੈ ਲਖਿ ਲੀਯ॥੪੬॥ਬੁਰਾ ਚਿਤਵਿ ਕਰਿ ਅਪਰ ਕੋ ਆਪਨ ਆਨੰਦ ਠਾਨਿ। ਪ੍ਰਭੁ ਬਿਪਰਜੈ ਕਰਤਿ[9] ਤਿਸ ਇਹ ਤੋ ਬਿਦਤਿ ਜਹਾਨ॥੪੭॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਪ੍ਰਿਥੀਏ ਕੋ' ਪ੍ਰਸੰਗ ਬਰਨਨੰ ਨਾਮ ਪ੍ਰਥਮੋ ਅੰਸੂ ॥੧॥

੨ [ਮਾਤਾ ਜੀ ਦੀ ਸੁਪੁੱਤ੍ਰ ਹਿਤ ਯਾਚਨਾ ਤੇ ਗੁਰੂ ਜੀ ਦੀ ਆਗਜਾ]।

ਦੋਹਰਾ ॥ ਦਾਸੀ ਪ੍ਰਿਥੀਏ ਕੀ ਸੁਨਤਿ ਦੰਪਤਿ ਕੇ ਸਭਿ ਬੈਨ। ਮਨ ਪ੍ਰਸੰਨ ਅਤਿ ਹੀ ਭਈ ਕਰਿ ਬਿਚਾਰ ਦਿਨ ਰੈਨ॥੧॥ਸ਼੍ਰੀ ਗੁਰ ਅਰਜਨ ਕੀ ਹੁਤੀ ਇਕ ਦਾਸੀ ਬੁਧਿਵਾਨ।ਤਿਹ ਸੋਂ ਕਹਯੋ ਪ੍ਰਸੰਗ ਸਭਿ ਜਿਤਨੋ ਕੀਨ ਬਖਾਨ ॥ ੨॥ 'ਪ੍ਰਿਥੀਏ ਨਿਜ ਤਿਯ ਨਿਕਟ ਹੁਇ ਗੁਰ ਅਰਜਨ ਪਰ ਕੋਪ।ਦਿਯੋ ਸ੍ਰਾਪ–ਸੁਤ ਹੋਹਿ ਨਹਿੰ–ਇਹ ਰਾਖਹੁ ਉਰ ਗੋਪ॥੩॥ਸਕਲ ਪਦਾਰਥ ਹਮ ਲਹੈਂ ਜਬਿ ਗੁਰ ਮ੍ਰਿਤੁ ਕੋ ਪਾਇੰ।ਗੁਰਿਆਈ ਕੋ ਲੇਹਿੰ ਤਬਿ ਚਿੰਤਾ ਕਰਹੁ

[1]ਬਰਸ ਕਿੰਨਿਆਂ ਤਕ (ਸ਼੍ਰੀ) ਅਰਜਨ ਜੀ ਦਾ ਅੰਤ ਹੋ ਜਾਏਗਾ। [2]ਸਾਡਾ ਭਲਾ। [3]ਪੁੱਤ੍ਰ ਦੀ ਖ਼ੁਸ਼ੀ ਬਿਨਾਂ। [5]ਜੜ੍ਹ ਤੋਂ ਬਿਨਾਂ ਭਾਵ ਉਹ ਪੁੱਤ੍ਰ ਤੋਂ ਬਿਨਾਂ ਹੈ (ਵੰਸ ਵਧਣ ਦਾ ਮੂਲ ਪੁੱਤ੍ਰ ਹੈ)। [6](ਪੁੱਤ੍ਰ ਹੀਨ ਦਾ ਸ਼ਰ=) ਧਨ ਕਿਸ ਕੰਮ, (ਉਹ ਤਾਂ) ਬਿਗਾਨਾ ਹੈ। [8]ਝੂਠੀ ਖ਼ੁਸ਼ੀ ਕੀਤੀ। [9]ਉਲਟੀ ਕਰਦਾ ਹੈ। *ਪਾ:—ਬਨ ਜਿ। ਬਨੈ ਹੈ।

ਨ ਕਾਇ–॥੪॥ਹੋਨਹਾਰ ਨਿਸ਼ਚੈ ਇਹੀ ਜਾਨੀ ਜਾਤਿ ਸੁ ਬਾਤ।ਬੀਤੇਸੰਮਤ ਬਹੁਤ ਹੀ ਨਹਿ ਜਨਮਜੋ ਗ੍ਰਿਹ ਤਾਤ॥੫॥ਯਾਂਤੇ ਮਾਲਕ ਇਹੀ ਹੈਂ ਗੁਰਤਾ ਜੁਤ ਘਰ ਬਾਗਨਹਿ ਅਪਰਨ ਕੋ ਪ੍ਰਾਪਤੀ,ਦੇਖਹੁ ਰਿਦੈਬਿਚਾਰ'॥੬॥ ਸੋਰਠਾ ॥ਗੁਰ ਦਾਸੀ ਸੁਨਿ ਬੈਨ ਨੈਨਭਰੇ ਜਲਕਹਤਿਇਮੁ'ਦੇਪ੍ਰਭੁ ਸੁਤਗੁਰਐਨ ਗੁਰਤਾ ਇਨ ਕੇ ਹੋਹਿ ਕਿਮ॥੭॥ਅਜਹੁ ਨ ਜਰਾ ਅਰੂਢ[1] ਦੰਪਤਿ ਕੀ ਬਧ ਹੈ ਤਰੁਨ। ਮਤਸਰ ਅਗਨੀ ਗੂਢ ਜਰਤਿ ਮਰਤਿ ਕਹਿ ਦੁਰਬਚਨ ॥੮॥ ਬਸਹਿ ਗੁਰੂ ਕੋ ਧਾਮ ਇਹ ਉਜਰੇ ਜਗ ਫਿਰਹਿੰ ਗੇ।ਸੁਤ ਜਨਮਹਿ ਅਭਿ-ਰਾਮ ਜਿਸੁ ਹੇਰਤਿ ਰਿਪੁ ਡਰਹਿੰ ਗੇ'॥੯॥ਮਿਲਿ ਦਾਸੀ ਇਮ*ਦੋਇ ਨਿਜ ਨਿਜ ਪਖ ਕੀ ਬਾਤ ਕਰਿ†। ਅਪਨੇ ਮੰਦਰਿ ਸੋਇ ਗਮਨੀ ਚਿੰਤਾ ਰਿਦੈ ਧਰਿ‡ ॥੧੦॥ ਗੁਰ ਅਰਜਨ ਕੇ ਧਾਮ ਆਨਿ ਸੁਨਾਈ ਤਰਕ ਜੁਤ।'ਇਮ ਪ੍ਰਿਥੀਏ ਕੀ ਬਾਮ[2] ਬੁਰਾ ਚਿਤਹਿ–ਕਿਮ ਹੈ ਨ ਸੁਤ–॥੧੧॥ ਸਗਰੇ ਸੁਨਜੋ ਪ੍ਰਸੰਗ ਤਿਨ ਕੀ ਦਾਸੀ ਨੇ ਭਨਜੋ[3]। ਭਰੀ ਹਰਖ ਕੋ ਸੰਗ[4], ਮੈਂ ਦੁਖ ਪਾਵਤਿ ਸਿਰ ਧੁਨਜੋ'॥੧੨॥ਕਵਿੱਤ॥ਸੁਨਜੋ ਸ਼ੋਨ ਰੰਗ ਤਾਤਕਾਲ ਚਿਤ ਭਈ ਭੰਗ, ਲੈਤਿ ਸ੍ਵਾਸ ਦੁਖ ਸੰਗ ਸੋਚਨ ਕੋ ਸੋਚਤੀ। 'ਨੰਦ ਤੇ ਬਿਲੰਦ ਹੀ ਅਨੰਦ ਹੋਤਿ ਬ੍ਰਿੰਦ ਬੀਚ ਨੰਦਹੀਨ ਮੈਹੌਂ'ਕਹਿ ਆਸ੍ਰੂਨ ਕੋ ਮੋਚਤੀ[5]।– ਹਮਰੇ ਸ਼ਤ੍ਰਾਕ ਨਿਤ ਮ੍ਰਿੱਤੁ ਕੀ ਉਡੀਕ ਕਰੈਂ ਤਾਂਕੀਤੀਯ ਸਗਰੇ ਪਦਾਰਥ ਕੋ ਲੋਚਤੀ–। ਐਸੇ ਮਨ ਗਿਨਤੀ ਗਿਨਤਿ ਬੀਤੇ ਨਿਸ ਦਿਨ, ਨੀਕੋ ਖਾਨ ਪਾਨ ਚੀਰ ਭੂਖਨ ਨ ਰੋਚਤੀ[6] ॥੧੩॥ ਸਮੈ ਪਾਇ ਸਤਿਗੁਰੂ ਆਏ ਨਿਜ ਮੰਦਰ ਮੈਂ ਸੁੰਦਰ ਪ੍ਰਯੰਕ ਪੈ ਬਿਰਾਜੇ ਮਨ ਸ਼ਾਂਤ ਹੈ।ਰੀਗਾ ਉਠੀ ਹੇਰਿ ਕਰਿ ਹਾਥ ਜੋਰਿ ਨੇਰ ਕਰਿ,ਖਰੀ ਹੋਇ ਬਿਨਤੀ ਸੁਨਾਈ ਹਿਤ ਤਾਤ ਹੈ। 'ਕਰਬੋ ਗ੍ਰਿਹਸਤ ਸੁਠ§ ਸਦਨ ਸਮਾਨ ਜਾਨੋ,ਉਪਜੈ ਸਪੁਤ ਇਹ ਦੀਪਕ ਕੀ ਭਾਂਤਿ ਹੈ। ਨਾਂਹਿ ਤ ਅੰਧੇਰ ਹੋਤਿ, ਦੁਖ ਕੋ ਉਦੋਤ ਨਿਤ,ਲੋਕ ਪਰ-ਲੋਕ ਮੈਂ ਨ ਸ਼ੋਭਾ ਉਪਜਾਤਿ ਹੈ॥੧੪॥ਆਪ ਸਰਬੱਗ੍ਯ,ਕਯਾ ਮੈਂ ਕਹੌਂ ਅਲ-

---

[1]ਬੁਢੇਪਾ ਨਹੀਂ ਆਇਆ [2]ਇਸਤ੍ਰੀ।[3]ਪ੍ਰਿਥੀਏ ਦੀ ਦਾਸੀ ਨੇ ਜੋ ਕਿਹਾ ਸੀ। [4](ਪ੍ਰਥੀਏ ਦੀ ਦਾਸੀ) ਖੁਸ਼ੀ ਨਾਲ ਭਰੀ ਹੋਈ ਸੀ। (ਅ) ਪੰਜਾਬੀ ਵਿਚ ਹਰਖ ਤੇ ਹਿਰਖ, ਰੰਜ ਨੂੰ ਵੀ ਕਹਿੰਦੇ ਹਨ, ਤਦ ਗੁਰ ਦਾਸੀ ਵਲ ਇਸ ਦਾ ਅਰਥ ਲਗੇਗਾ। [5]ਹੰਝੂ ਕੇਰਦੀ। [6]ਰੁਚਦੇ ਨਹੀਂ।

*ਪਾ:–ਇਹ। †ਪਾ:–ਕਹਿ। ‡ਪਾ:–ਛਹਿ। §ਪਾ:–ਸੁਠ=ਸੁੰਞਾ।

ਪੱਗਜ ਮਨ,ਤਉ ਨਿਜ ਦੁਖ ਕੋ ਸੁਨਾਵੌਂਮਹਾਂਦੀਨਹੋਇਰਾਵਰੇ ਸਹੋਦਰ[1] ਨੇ ਆਪਨੀ ਕ੍ਰਿਸ਼ੋਦਰੀ ਸੋਂ[2] ਭਨਜੋ ਜਿਮਿ, ਸੁਨਜੋ ਤਿਮ, ਦਾਸੀ ਸੁਨਿ ਆਈ ਸੋਇ।–ਪੁੱਤ੍ਰ ਹੈ ਨ ਤਿਨ ਘਰ ਪੀਛੈ ਹਮ ਬਨੈਂ ਗੁਰ ਸਗਰੇ ਪਦਾਰਥ ਕੋ ਲੇਹਿੰ ਰਮਣੀਕ ਜੋਇ–।ਸ਼ੋਕ ਮੁਝ ਹੋਤਿਹੈ ਤਨੂਜ ਨ ਉਦੋਤ ਹੈ[3] ਸਭਿਨਿ ਸਿਰ ਮੋਤਹੈ ਸਥਿਰ ਜਗੁਨਾਂਹੀ ਕੋਇ॥੧੫॥ਸਿੱਖਨ ਹਜ਼ਾਰਨਕੀ ਕਾਮਨਾ ਕੋ* ਕਰਹੁ ਪੂਰ, ਵਿੱਤ ਸੁਤ ਆਦਿਕ ਸਕਲ ਸੁਖਦਾਯ ਕੋ। ਆਪਨੇ ਸਦਨ ਮੈਂ ਸੁਨੰਦ ਦੇਹੁ ਗੁਰੂ ਤੁਮ,ਬੰਸ ਕੋ ਬਿਭੁਖਨ ਅਨੇਕ ਰਿਪੁ ਘਾਯਕੋ।ਹਾਸੀ ਨ ਸ਼ਰੀਕ ਕਰੈਂ ਹੋਰਿਨਅਨੰਦ ਧਰੈਂਤੈਸੇ ਬਿਧਿ ਕਰੋ ਅਬਿ ਤੁਮ ਸਭਿ ਲਾਯਕੋ'। ਐਸੇ ਕਹਿ ਬੈਨ, ਕਰੇ ਨੀਚੇ ਜੁਗ ਨੈਨ, ਭਈ ਲਾਜ ਹੂੰ ਕੋ ਐਨ,ਤੇ ਸੰਕੋਚੀ ਨਿਜ ਕਾਯ ਕੋ[4]॥੧੬॥'ਹਮਰੇ ਨ ਭਾਤ ਭਯੋ ਐਸੀ ਤੋ ਕਹਤਿ ਬਾਤ, ਮੋ ਕੋ ਬਿਨ ਭਾਗ ਜਾਨਿ ਮਾਨਤਿ ਅਨੰਦ ਕੋ[5]। ਆਪ ਸਮਰੱਥ ਨਾਥ,ਸਭੈ ਬਿਧਿ ਹਾਥ ਬਿਖੈ,ਕ੍ਰਿਪਾਸਾਥ ਕਹੋ ਬਾਕ,ਸੁੰਦਰ ਸੁ ਨੰਦ[6] ਕੋ। ਕੀਜੈ ਮੋ ਕ੍ਰਿਤਾਰਥ ਸਕਾਰਥੋ ਸਦਨ ਹੋਇ ਦਾਸੀ ਜਾਨ ਮੋਟੀਅਹਿ ਸੰਕਟ ਬਿਲੰਦਕੋ'। ਧਾਰੀ ਪੁਨਿ ਮੌਨ, ਨਹੀਂ ਬੋਲਜੋ ਜਾਇ ਬੈਨ ਕੌਨ[7],ਨੈਨਨ ਮੈਂ ਨੀਰ ਔਨਿ ਡਾਰੈ ਬ੍ਰਿੰਦ ਬੁੰਦ ਕੋ[8]॥੧੭॥ ਸ਼ਤਿਗੁਰ ਹੇਰੀ ਕ੍ਰਿਪਾ ਠਾਨਿ ਕੈ ਘਨੇਰੀ ਤਥਿ, 'ਲਾਲਸ ਬਡੇਰੀ ਜੋ ਪੈ ਕੀਨੀ ਸੁਤ ਲੇਨਿ ਕੀ।ਰਾਖਾ ਰਹਿ ਘਾਸਕੋ ਨ ਗਮਨੈਅਵਾਸੁ ਕੋ,ਦਰਸੁ ਕਰਿ ਤਾਸ ਕੋ ਸ਼ਕਤਿਬਰ ਦੇਨਿਕੀ।ਸਾਹਿਬੁ ਸੁ ਬੁੱਢਾ ਨਾਮ,ਮਹਾਂਗੁਨ ਬ੍ਰਿੰਦ ਧਾਮ,ਗਜਾਨ ਅਭਿਰਾਮ ਸ਼ੇਰ ਮੋਹ ਸਮ ਏਨ ਕੀ[9]। ਕੀਜੀਏ ਪ੍ਰਸੰਨ ਬਰ ਲੀਜੀਏ ਸੁ ਧੰਨਿ ਬਨਿ,ਬਿਨਤੀ ਭਨੀਜੀਏ ਬਡਾਈ ਤਜਿ ਬੈਨ[10]†ਕੀ॥੧੮॥ਸਭਿ

---

[1]ਵੱਡੇ ਭਾਈ ਜੀ। [2]ਇਸਤ੍ਰੀ ਨੂੰ। [3]ਪੁੱਤ੍ਰ ਉਪਜਦਾ ਨਹੀਂ। [4]ਆਪਣੇ ਸਰੀਰ ਨੂੰ ਸੰਕੋਚਿਆ। [5]ਸ਼ਰੀਕ ਅਨੰਦ ਮਨਾਉਂਦੇ ਹਨ। [6]ਸਪੁੱਤ੍ਰ ਦਾ ਸੁਹਣਾ ਵਾਕ ਕਰੋ। [7]ਕੋਈ ਬਚਨ। [8]ਪ੍ਰਿਥਵੀ ਪਰ ਸਮੂਹ ਬੂੰਦਾਂ ਨੂੰ। [9]ਜਿਸ ਦੇ ਸੁੰਦਰ ਗਿਆਨ ਰੂਪੀ ਸ਼ੇਰ ਅੱਗੇ ਮੋਹ ਆਦਿ ਹਰਨ ਵਤ ਹਨ। [10]ਬਚਨਾਂ ਦੀ ਵਡਾਈ ਤਜਕੇ ਭਾਵ ਨਿੰਮ੍ਰਤਾ ਵਾਲੇ ਲਫਜ਼ਾਂ ਵਿਚ ਬੇਨਤੀ ਕਰੋ।

*ਪਾਠ–ਕੋ–ਕਿਤੇ ਕਿਤੇ ਨਹੀਂ ਹੈ। †ਕਿਸੇ ਨਸਖੇ ਵਿਚ ਏਥੇ ਪਾਠ ਬੈਨ (=ਵੈਂਸ) ਦੇਖਣ ਵਿਚ ਆਇਆ ਹੈ। ਪਰ ਭਾਈ ਸੁੰਦਰ ਸਿੰਘ ਜੀ ਦੇ ਚਲਾਣੇ ਤੋਂ ੧੯ ਬਰਸ ਦੇ ਅੰਦਰ ਜੋ ਨੁਸਖਾ ਲਿਖਿਆ ਗਿਆ ਹੈ ਉਸ ਵਿਚ ਪਾਠ 'ਬੈਨ' ਹੀ ਅਸਾਂ ਵੇਖਿਆ ਹੈ।

ਹੀ ਗੁਰੂਕੇ[1] ਪਾਇ ਸੇਵਤਿ ਬਿਤਾਇ ਬੈਸ,ਗ੍ਰਾਮ ਗੁਰੂ ਧਾਮ ਕੋਸੰਭਾਰੈ ਕਾਰ ਤਿਨ ਕੀ। ਮਹਾਂ ਸਮਰੱਥ ਹੈ, ਜਿ ਹਾਥ ਧਰੈ ਮੱਥ ਹੈ[2], ਸਕਲ ਦੁਖ ਲੱਥ ਹੈ, ਬਿਹਾਇ ਚਿੰਤ ਮਨ ਕੀ। ਪਰਵੈ ਮਨੋਰਥ ਪ੍ਰਸੰਨ ਹੋਹਿ ਜਾਹੀ ਪਰ, ਬਾਂਛਤਿ ਕੋ ਦੇਹਿ,ਲਾਜ ਰਾਖ ਹੈ ਸ਼ਰੱਨਕੀ।ਚਿਤਮੇਅਚਲਹੈ,ਬਿਸਾਲ ਧੀ[3] ਪ੍ਰਬਲ ਹੈ,ਟਹਿਲ ਤਾ ਸਫਲ ਹੈ ਅਟੱਲਤਾ ਬਚਨ ਕੀ' ॥ ੨੯ ॥ ਕਬਿੱਤ ॥ ਐਸੇ ਨਿਜ ਦਾਸ ਕੀ ਪ੍ਰਸੰਸਾ ਕੋ ਪ੍ਰਕਾਸ਼ ਕੀਨਿ ਗੰਗਾ ਸੁਨਿ ਲੀਨਿ ਆਸਾ ਧਾਰੀ ਉਰ ਨੰਦ ਕੀ। ਬਾਕ ਪੈ ਬਿਸਾਸ ਕਰਿ ਰਾਤਿ ਕੋ ਨਿਵਾਸ ਕਰਿ ਓਦਸੋ ਸਪਤਾਸੁ[4] ਤਮਾਰੀ ਕਰੀ ਜਾਨ ਬ੍ਰਿੰਦ ਕੀ[5]। ਸਨੰਦਨ ਤੁਰੰਗ ਜੋਰਿ[6] ਸੁੰਦਰ ਸਜਾਇ ਰੰਗ, ਕਲਸ ਉਤੰਗ ਚਾਮੀਕਰ ਦੁਤਿ ਦੁੰਦ[7] ਕੀ। ਗਾਜੈ ਮੰਦ ਨੀਰਧਰ[8] ਸ਼ਬਦ ਗੰਭੀਰ ਭਯੋ ਬਾਰਤਾ ਸਕਲ ਕਰੈਂ ਆਨੰਦ ਬਿਲੰਦ ਕਾ॥੨੦॥ਦਾਸੀਬ੍ਰਿੰਦ ਸਿੱਖਨੀ ਬਹਿਲ ਪੈ ਅਰੂਢ ਚਲੀ ਮਾਨਵਕੀ ਭੀਰ ਸੰਗ ਗਮਨੇ ਸੁ ਰਾਹ ਕੋ। ਮਧੁਰ ਸਨਿਗਧ,ਬਿਸਦ ਹੈ ਬਰਨ ਜਿਸ ਲੀਨੋ ਪਕਵਾਨ[9]ਹੇਤ ਖਾਨ ਚਿਤ ਚਾਹ ਕੋ।ਜੋਰ ਭਰੇ ਵਾਹਨ ਖੁਲੇ ਹੈ ਬਹੁ ਦਿਨ ਖਰੇ, ਚੈਚਲ ਚਲਾਕੀ ਕਰੈਂ ਦੇਤਿ ਉਤਸਾਹ ਕੋ। ਬ੍ਰਿੱਧ ਕੋ ਸਥਾਨ ਨੇਰੇ ਰਹਸੋ ਭਬਿ ਪੂਰੇ ਪੰਥ, ਭਾਜੇ ਘੰਟ ਬਾਜੇ[10]ਛਬਿ ਛਾਜੇ ਸ਼ੁਭ* ਬਾਹ ਕੋ॥੨੧॥ਪੀਛੈ ਤੇ ਬਹਿਲ ਬ੍ਰਿੰਦ ਬਲ ਕੋ ਬਿਲੰਦ ਕਰੈਂ ਸਗਰੀ ਧਵਾਈ[11] ਧੁਰ ਚਢੀ ਅਸਮਾਨ ਮੈਂ।ਘੁੰਗਰੂ ਘਮੰਕੇ[12], ਘੋਰੇ ਪੈਰ ਕੋ ਬਜੈਤੇ, ਨੇਮੀ[13] ਸ਼ਬਦ ਉਠੰਤੇ,ਜਾਨ[14]†ਦੌਰਤਿ ਪਯਾਨਮੈਂ।ਸ਼ੋਰਉਠੇ ਜੋਰ, ਖੱਗਉਡੇ ਚਹੁੰ ਓਰ ਧਾਏ ਬਨ ਤੇ ਪਲਾਏ ਮ੍ਰਿਗਤ੍ਰਾਸਿ ਤਿਸ ਥਾਨ ਮੈਂ।ਕੋਊ ਬ੍ਰਿਧ ਪਾਸਿ[15] ਤਾਂਸੋ ਪ੍ਰਛਨੋ 'ਇਹੁ ਕੌਨ ਆਵੈ ? ਜੀਵ ਭਏ ਬਯਾਕੁਲ ਬਿਸਾਲ ਹੀ ਭਯਾਨ[16]ਮੈਂ'॥੨੨॥ਤਾਂ ਨੇ ਪਹਿਚਾਨ ਕਰਿ,ਬੁੱਢੇ ਸੋਂ ਬਖਾਨ ਕਰਿ,'ਗੁਰੂ ਕੇ ਪਯਾਨ ਕਰਿ ਆਵੈਂ ਇਤ ਓਰ ਕੋ। ਨਰਨਿ ਕੀ ਭੀਰ ਸੰਗ, ਸਨੰਦਨ

[1]ਭਾਵ ਪੰਜਾਂ ਹੀ ਗੁਰਾਂ ਦੇ। [2]ਮੱਥੇ ਹੱਥ ਧਰਨਾ, ਇਕ ਤਰੀਕਾ ਹੈ ਰੂਹਾਨੀ ਮਿਹਰ ਦਾ;ਭਾਵ ਹੈ—ਕਿਰਪਾ ਕਰਨਾ। [3]ਬੁੱਧੀ। [4]ਸੂਰਜ। [5]ਸਮੂਹ ਅਸਵਾਰੀਆਂ ਦੀ। [6]ਰਥ ਨੂੰ ਘੋੜੇ ਜੋੜ ਕੇ। [7]ਦੋਹਾਂ (ਰਥ ਤੇ ਕਲਸ) ਦੀ ਸ਼ੋਭਾ। (ਅ) ਦੁਤ ਦੁੰਦ=ਬੜੀ ਸ਼ੋਭਾ। [8]ਬੱਦਲ ਵਾਂਙੂ। [9]ਤਲੇ ਹੋਏ ਭੋਜਨ ਜੈਸੇ ਪੂਰੀ ਕਚੌਰੀ [ਸੰਸ:, ਪਕ੍ਵਾਨ੍ਨ]। [10]ਬ੍ਰਿੱਧ ਦਾ ਧਾਮ ਨੇੜੇ ਰਿਹਾ ਤਾਂ (ਉਸ) ਰਸਤੇ ਘੋੜੇ ਚਲਾਏ, ਭੱਜ ਰਹੇ ਘੋੜਿਆਂ ਦੇ ਘੰਟੇ ਵੱਜੇ। [11]ਦੁੜਾਈਆਂ (ਬਹਿਲਾਂ)। [12]ਵਜਦੇ ਹਨ। [13]ਪਹੀਏ। [14]ਵਾਹਨ। [15]ਬੁੱਢਾ ਜੀ ਦੇ ਪਾਸ ਸੀ ਕੋਈ [16]ਡਰ ਵਿਚ।

*ਪਾ:—ਸੁਰ। †ਪਾ:—ਜੰਨ।

ਤੁਰੰਗ ਲਰੋ, ਭਾਜੇ ਤੇ ਸ਼ਬਦ ਹੋਤਿ, ਸਕਟ[1] ਸੁ ਜੋਰ ਕੋ'।ਬੈਨ ਸ਼ੂੰਨ ਧਾਰੇ ਤੇ ਉਚਾਰੇ ਬ੍ਰਿਧ ਭਾਂਸੋ ਫੇਰ 'ਰਾਮਦਾਸ ਪੁਰੇ ਕਿਨ ਕੀਨੋ ਅਸ ਸ਼ੋਰ ਕੋ। ਭਾਜਰ[2] ਕੋ ਪਾਇ ਸਮੁਦਾਇ ਨਰ ਲਜਾਇ ਸਾਥ ਚਲੋ ਕਿਸ ਥਾਨ ਕੋ ਉਠਾਇ ਧੁਨਿ ਘੋਰ ਕੋ?'॥੨੩॥ਐਸੇ ਕਹਿ ਦੇਖਨ ਲਗੇ ਹੈਂਪੁਨਭਾਂਹੀ ਓਰ ਇਤਨੇ ਮੈਂ ਨੇਰੇ ਆਇ ਭਜਾਗ ਸਭਿ ਯਾਨ[3]ਕੋ। ਗੰਗਾ ਸੈਗ ਦਾਸੀ ਲੀਨਿ ਦਾਸਨ ਕੋ ਆਗੇ ਕੀਨਿ ਨਮੋ ਪਾਇ ਠਾਨਿ[4], ਆਗੇ ਧਰਨੋ ਪਕਵਾਨ ਕੋ। ਸਹਿਜ ਸੁਭਾਇ ਬ੍ਰਿਧ ਥਾਕ ਕੋ ਸੁਨਾਇ ਕਹਨੋ 'ਕੈਸੇ ਆਈ ਮਾਤ ਕਰਿ ਭਾਜਰ ਮਹਾਨ ਕੋ?'।ਸੁਨੇ ਕੰਪਮਾਨ ਭਈ ਪੌਨ ਲਗੇ ਕੇਲਾ ਜਿਮ ਸੂਕਨੋ ਮੁਖ, ਬੋਲੀ ਨਹੀਂ, ਮਹਾਂ ਤ੍ਰਾਸ ਮਾਨ ਕੋ*॥੨੪॥ਦਾਸੀ ਬੋਲੀ ਹਾਥ ਜੋਰਿ, 'ਸਤਿਗੁਰੂ ਇਤ ਓਰ, ਆਗਜਾ ਦੈ ਕੈ ਪਠੀ, ਸੁਤ ਲੋਰੈ ਤੁਮ ਬੈਨ ਤੇ। ਸਿੱਖਨ ਮੈਂ ਮੁੱਖਿ, ਗੁਰੂਨਾਨਕ ਕੋ ਦੇਖਨੋ ਆਪ,ਗੁਨਮੈਂਮਹਾਨ ਹੋ,ਸਮਾਨ ਆਨ ਹੈ ਨ ਤੇ। ਘਾਲੀ ਬਡੀ ਘਾਲ ਭਏ ਬੈਸ ਮੈਂ ਬਿਸਾਲ ਅਬਿ ਸੈਕਟ ਕਰਾਲ ਕੇ ਕਟੈਯਾ ਦੇਖਿ ਨੈਨ ਤੇ[5]। ਹੁਜੀਏ ਕ੍ਰਿਪਾਲ ਬਰ ਦੀਜੀਏ ਨਿਹਾਲ ਕਰਿ, ਜਾਚੈ ਮਾਤ ਬੈਠੀ ਪਦ ਬੈਦੈ ਮਨ ਦੈਨ ਤੇ[6] ॥੨੫॥ ਬੁੱਢੇ ਸ਼ੂੰਨ ਸੁਨਿ ਕੈ ਜਬਾਬ ਦੀਨ ਭਨਿ ਕੈ 'ਤਨੂਜ' ਕਹਾਂ ਮੋਹਿ ਢਿਗ, ਘਾਹੀਂ[7] ਗੁਰ ਧਾਮਕੋ।ਰਾਖਾਰਹੌਂ ਬੀੜਕੋ,ਸ਼ਕਤਿ ਮੈ ਮੈਂਕਹਾਂ ਅਸ†,ਸੇਵਕ ਸਦਾਕੋ ਕਰੈ ਕਾਮ ਅਭਿਰਾਮ ਕੋ।ਆਪ ਗੁਰੂਪੁਰਨ ਹੈਂਪੂਰਤਿ ਮਨੋਰਥਨਿ,ਜਾਚਤਿ ਹਜ਼ਾਰੋਂ ਦਾਸ ਲੇਹਿੰ ਤਿਨ ਨਾਮ ਕੋ। ਕੋਸ ਹੀਹਿੰ ਸੈਂਕਰੇ ਅਰਾਧੇ ਜਨ ਭੈ ਧਰੇ, ਸਹਾਇ ਜਾਇਕੈ ਕਰੈਂ[8], ਬਿਦਾਰੈਂ ਰਿਪੁ ਬਾਮ ਕੋ[9]॥੨੬॥ ਮੌਨ ਪੁਨ ਧਾਰੀ ਸੁਨਿ ਗੰਗਾ ਯੌ ਨਿਰਾਸੁਭਈ,ਮਨਮੈਂਉਦਾਸ ਬਹੁ ਸੈਕਟਕੋਪਾਇਕੈ। ਦਾਸੀ ਦਾਸ ਬ੍ਰਿੰਦ ਜਾਨ ਸਗਰੇਬਿਮਨ[10]ਭਏ,ਬੋਲਤਿ ਨ ਬੈਨ ਦੀਨੋਹਰਖ ਮਿਟਾਇ ਕੈ।ਨਮੋ ਠਾਨਿ ਠਾਨਿਕੈ ਉਠੇਹੈਂ ਚਢਿ ਜਾਨ ਪੈ ਸੁ ਪੰਥ ਪ੍ਰਸਥਾਨ ਕੈ[11]ਬਿਸਾਲਚਿੰਤ ਪਾਇਕੈ‡।–ਪ੍ਰਿਥੀਏਕੋਥਾਕ ਹੋਇਸਾਚੇ ਸਭਿ–ਜਾਨਨੋ

---

[1]ਬਹਿਲਾਂ ਆਦਿ। [2]ਭਾਜੜ। [3]ਵਾਹਣ ਰਥ ਆਦਿ ਛੱਡਕੇ। [4]ਚਰਨਾਂ ਤੇ ਮੱਥਾ ਟੇਕਕੇ। [5]ਕ੍ਰਿਪਾ ਦ੍ਰਿਸ਼ਟੀ ਨਾਲ। [6]ਮਨ ਦੀ ਦੀਨਤਾ ਨਾਲ। [7]ਪੁੱਤ੍ਰ। [8]ਮੈਂ ਹਾਂ ਘਾਹੀ। [9]ਸੈਂਕੜੇ ਕੋਹਾਂ ਤੋਂ ਦਾਸ ਭੈ ਭੀਤ ਹੋਕੇ ਅਰਾਧਨਾ ਕਰਦੇ ਹਨ ਤਾਂ ਗੁਰੂ ਜੀ ਜਾਕੇ ਸਹਾਇਤਾ ਕਰਦੇ ਹਨ। [10]ਟੇਢੇ ਵੈਰੀ ਨੂੰ। [11]ਉਦਾਸ। [12]ਵਾਹਨਾ ਪਰ ਚੜ੍ਹ ਰਸਤੇ ਤੇ ਚਲਣਾ ਕੀਤਾ। *ਪਾਃ—ਮਾਤ ਤ੍ਰਾਸਰ ਮਹਾਨ ਕੋ। †ਪਾਃ—ਏਤੀ ਕਹਾਂ। ‡ਸ੍ਰਾਪ ਵਾਲਾ ਪ੍ਰਸੰਗ ਮਹਿਮਾ ਪ੍ਰਕਾਸ਼ ਵਿਚ ਹੈ ਨਹੀਂ।

ਮਨ,–ਉਪਜੈ ਨ ਨੰਦ–, ਚਲੋ ਜਾਤਿ ਮੁਰਝਾਇ ਕੈ ॥੨੭॥ ਆਇ ਗਏ ਰਾਮਦਾਸ ਪੁਰਿ ਮੈਂ, ਉਤਰ ਬਰੇ ਸਦਨ, ਗੁਰੂ ਜੀ ਦੇਖੇ[1], ਬੰਦਨਾ ਕੋ ਧਾਰਿ ਕਰਿ। ਕੋਮਲ ਕਮਲ ਕੁਮਲਾਯੋ ਸੋ ਬਦਨ ਹੇਰਿ, ਪੂਛੀ 'ਸੁਤ ਕਾਮਨਾ ਕੋ ਪਾਈ ਚਿੰਤ ਟਾਰ ਕਰਿ?। ਕੈਸੇ ਤੂ ਬਿਮਨ? ਨਹੀਂ ਆਨੰਦ ਸਮੇਤ ਮਨ, ਬਾਰਤਾ ਕੋ ਭਨਿ, ਜਿਮ ਆਈ ਤਹਾਂ ਕਾਰ ਕਰਿ'। ਲੋਚਨ ਮੈਂ ਬਾਰਿ ਭਰਿ, ਊਚੇ ਬਡ ਸ੍ਵਾਸ ਭਰਿ, ਬਾਰਤਾ ਬਤਾਈ ਮੁਖ ਬਾਕ ਕੋ ਉਚਾਰਿ ਕਰਿ ॥੨੮॥ 'ਸੁਨੋ ਪ੍ਰਭੂ! ਰਾਵਰ ਕੇ ਪੂਰੇ ਹਮ ਗਏ ਤਹਾਂ ਬੰਦਨ ਕੋ ਠਾਨਿ ਕੀਨ ਆਗੇ ਅਰਦਾਸ ਕੋ। ਆਤਮਜ ਰਹਨੋ ਕਿਤ[2], ਦੀਨਸਿ ਅਹਿਤ[3]* ਮਹਾਂ,–ਭਾਜਰ ਪਰੈਗੀ ਪੁਰਿ ਸੰਕਟ ਪ੍ਰਕਾਸ਼–ਕੋ। ਐਸੀ ਬਿੱਪ-ਰੀਤ ਭਈ ਚਿੰਤਾ ਥਡ ਚੀਤ ਭਈ, ਆਈ ਭਯਭੀਤ ਭਈ ਆਪਨੇ ਅਵਾਸ ਕੋ। ਕਲਪ ਤਰੁ ਪੈ ਜਿਮ ਜਾਇ ਕੋ ਜਤਨ ਕਰਿ,ਪਾਇ ਨ ਪਦਾ-ਰਥ ਗਵਾਇ ਬਿਤ ਪਾਸ ਕੋ[4]॥੨੯॥ਬੂਝੀ ਗੁਰ ਗਵਨੀ'ਤੈਂ ਕੌਨ ਸੇ ਸਮਾਜ ਸੈਗ, ਕੈਸੇ ਭਾਉ ਕੀਨ, ਭੇਟ ਦੀਨ ਕੌਨ ਜਾਇ ਕਰਿ?'। ਗੰਗਾ ਨੋ ਉਚਾਰੀ'ਚਢਿਰਥ ਅਸਵਾਰੀ ਗਈ,ਗਾਡੀਥਹੁਸੰਗ ਲੈਕੇ,ਜਨ ਸਮੁਦਾਇ ਕਰਿ। ਮਧੁਰ,ਸਨਿਗਧ ਪ੍ਰਸਾਦਿ ਕੋ ਅਗਾਰੀ ਧਰਨੋ,ਭਨਨੋ ਹੈ ਮਨੋਰਥ ਸੁ ਦਾਸੀ ਨੋ ਸੁਨਾਇ ਕਰਿ।ਤਿਨੋਂ ਨੇ ਟਲਾਇ ਕਰਿ, ਸ੍ਰਾਪਕੋ ਅਲਾਇ ਕਰਿ ਸਭੈ ਬਿਸਮਾਇ ਕਰਿ, ਤ੍ਰਾਸ ਉਪਜਾਇ ਕਰਿ' ॥ ੩੦ ॥ਸ੍ਰੈਯਾਛੰਦ॥ ਸ਼੍ਰੀ ਗੁਰੂ ਅਰਜਨ ਸੁਨਿ ਕਰਿ ਪੁਨ ਕਹਿ, ਸਿੱਛਾ ਦਈ ਸੁਮਤ ਬਿਸਤਾਰਿ'ਪੂਰਨ ਪੁਰਖਨ ਕੇ ਢਿਗ ਜਾਨੋ ਡਿੰਭ[5]ਨ ਕੀਜੈ ਕਛੂ ਬਿਚਾਰ। ਹੋਇ ਦੀਨ ਹੰਕਾਰ ਨਿਵਾਰਹੁ,ਬਿਨਤੀ ਕੀਜਹਿ ਆਪ ਉਚਾਰ।ਨਹੀਂ ਜਨਾਵਨ ਆਪਾ ਕਰੀ-ਅਹਿ, ਬਚਨ ਧੁਰਿ ਕੇ ਬਨ ਅਨੁਹਾਰ[6]' ॥੩੧॥ਦੋਹਰਾ॥ ਇੱਤਮਾਦਿਕ ਸ਼ੁਭ ਮਤਿਕਹੀ ਸੁਨਿਗੰਗਾ ਪਛੁਤਾਇ।–ਬਿਨਾ ਬਿਚਾਰੇ ਮੈਂ ਕਰਨੋ ਤਿਸਕੋ ਫਲ ਦੁਖਪਾਇ–॥ ੩੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਬੁੱਢੇ ਨਿਕਟ ਗਮਨ' ਪ੍ਰਸੰਗ ਬਰਨਨੰ ਨਾਮ ਦੁਤੀਓ ਅੰਸੂ ॥ ੨ ॥

੩. [ਮਾਤਾ ਗੰਗਾ ਜੀ ਨੂੰ ਬਾਬਾ ਬੁੱਢਾ ਜੀ ਨੇ ਵਰ ਦਿੱਤਾ]।

ਦੋਹਰਾ ॥ ਨੀਚ ਬਿਲੋਚਨ ਕਰਿ ਰਹੀ ਸੋਚਤਿ ਸੋਚ ਬਿਸਾਲ। ਕਿਤਿਕ ਦੇਰ

---

[1](ਮਾਤਾ ਜੀ ਨੇ) ਦੇਖੇ। [2]ਪੁੱਤ੍ਰ ਦਾ (ਵਰ) ਤਾਂ ਕਿਤੇ ਰਿਹਾ। [3]ਭਾਵ ਸਰਾਪ। [4]ਕੋਲ ਦਾ ਧਨ ਭੀ ਗੁਆ ਆਏ। [5]ਬਣਾਵਟ। [6]ਢਾਂਚੇ। *ਪਾਃ–ਸ੍ਰਾਪ।

ਮਹਿੰ ਧੀਰ ਧਰਿ ਬੋਲੀ ਨੰਮ੍ਰਤ ਨਾਲ ॥੧॥ਸ੍ਰੈਯਾਛੰਦ ॥ 'ਸ਼੍ਰੀ ਜਗ ਗੁਰ ਸਰ-ਬੱਗਯ ਸਦਾ ਉਰ ਸਕਲ ਸ਼ਕਤਿ ਮਹਿੰ ਪੂਰਨ ਭੂਰ। ਚਹਹੁ ਕਰਹੁ ਨਹਿੰ ਬਿਲਮ ਲਗਹਿ ਪ੍ਰਭੁ! ਸਭਿ ਦੇਸ਼ਨ ਮਹਿੰ ਸਭਿਨਿ ਹਦੂਰ। ਕਰਹਿੰ ਅਰਾ-ਧਨ ਪਹੁੰਚਹੁ ਤਤਛਿਨ, ਸ਼ਰਧਾਲੂ ਕੀ ਇੱਛਾ ਪੂਰਿ। ਲਾਖਹੁੰ ਕੋ ਕਾਜਨ ਕਹੁ ਕਰਿਤਾ, ਬਹੁ ਇਮ ਕਹਹਿੰ, ਨ ਹੌਂ ਕਹਿ ਕੂਰ ॥੨॥ ਬ੍ਰਿਧ ਨੈ ਸੁਜਸ ਆਪ ਕੋ ਉਚਰਜੋ–ਜਗੁ ਜਾਚਕ ਸੋ ਦੇਵਨ ਹਾਰ–। ਜੱਦਯਪਿ ਸਮਰਥ ਸਭਿ ਬਿਧਿ ਇਮ ਹੋ ਤੱਦਪਿ ਆਗਜਾ ਕੀਨਿ ਉਚਾਰਿ।–ਤਿਨ ਤੇ ਬਰ ਲਿਹੁ ਪੁੱਤ੍ਰ ਚਹਤਿ ਜੋ–ਸੋ ਮੁਝ ਤੇ ਹੁਇ ਸਕੀ ਨ ਕਾਰ।ਬਿਗਰਜੋ ਆਪ ਸੁਧਾਰਨ ਕਰੀਅਹਿ ਸ਼ੁਭ ਸੀਛਾ ਦਿਹੁ, ਮੈਂ ਅਨੁਸਾਰਿ ॥੩॥ ਬਛ ਪੁਰਸ਼ਨ ਕੀ ਸੇਵਾ ਕਰਨੀ ਇਸ ਮਹਿੰ ਚਹੀਐ ਬੁਧਿ ਅਧਿਕਾਇ।ਬੈਸੁ ਬਿਭੂਖਨ,ਪੂਖਨ ਸਮ-ਸਰ[1] ਸੁਤਿ ਹੁਇ,ਅਸ ਮਤਿ ਦਿਹੁ ਸਿਖਰਾਇ। ਤਿਮ ਅਬਿ ਕੀਜਹਿ,ਹੋਰ ਪ੍ਰਸੀਜਹਿ, ਸ਼ੁਭ ਬੇਰ ਲੀਜਹਿ ਚਿੰਤ ਬਿਲਾਇ। ਬਖਸ਼ਹੁ ਭੂਲ ਲਖਹੁ ਅਨਕੂਲੀ,ਲਹੌਂ ਮੂਲ ਸੁਖਧੂਲੀਪਾਇ[2]॥੪॥ਇਮਹੁਇ ਦੀਨ ਗੁਰੂ ਜਬ ਬੂਝੇ ਸ਼ੁਭ ਮਤਿ ਦੇਤਿ ਭਏ ਤਤਕਾਲ। 'ਜਾਟ ਸਿੱਖ'[3] ਪੁਨ ਇੰਦ੍ਰੈ ਜਿਤ ਹੈ, ਤਿਹ ਸੇਵਹੁ ਅਪਨੇ ਕਰ ਨਾਲਿ। ਧਰਹੁ ਪ੍ਰੇਮ ਆਪਾ ਨ ਜਨਾਵਹੁ, ਕਰਹੁ ਕਾਰ ਉਠਿ ਭੋਰ ਬਿਸਾਲ। ਪ੍ਰਥਮ ਸ਼ਨਾਨਹੁ,ਪੁਨ ਕ੍ਰਿਤ ਠਾਨਹੁ,ਅੰਨ ਸੁਧਾਰਹੁ ਸ਼ੁਭ ਤਿਸਕਾਲ॥੫॥ਅਰਧ ਚਨਕ ਗੋਧੂਮ[4] ਮਿਲਾਵਹੁ, ਪੀਸਹੁ ਆਪੇ ਲੇਹੁ ਪਕਾਇ।ਮੋਟ ਰੋਟਕਾ ਲਵਣ ਅਮੇਜ਼ੀ[5], ਤਿਹ ਉਪਰ ਬਹੁ ਘ੍ਰਿਤ ਕੋ ਪਾਇ। ਦਧਿ ਮਥੀਅਹਿ[6] ਥੋਰਾ ਜਲ ਪਾਵਹੁ, ਸੈਂਘਨੀ ਛਾਛ, ਤਨਕ ਤੁਰਸ਼ਾਇ[7]। ਧੂਪਦੇਹੁ ਲਿਹੁ ਬਾਸਨ ਪਾਈ,ਦੁਇ ਤ੍ਰੈ ਗਠੇ ਸਥੂਲ[8] ਮੰਗਾਇ॥੬॥ਪਾਇਨਿ ਨਗਨ ਉਪਾਇਨ ਅਸ ਲਿਹੁ, ਨਿਜ ਸਿਰ ਧਰਿ ਗਮਨਹੁ ਤਿਸ ਪਾਸ। ਤਜਿ ਗਿਨਤੀ ਬਿਨਤੀ ਕੋ ਭਨੀਅਹਿ ਹੁਇਂ ਕ੍ਰਿਪਾਲ ਤਬਿ ਸਭਿ ਗੁਨ ਰਾਸਿ।ਦੇਹਿੰ ਸੁ ਬਰ ਕੋ ਇੱਛਾ ਪੂਰਹਿੰ, ਲਖਹੁ ਨਿਸੰਸੈ ਲਿਹੁ ਸੁਤ ਆਸਿ[9]।

---

[1]ਸੂਰਜ ਸਦਰਸ਼। [2]ਚਰਨਾਂ ਦੀ ਧੂੜੀ ਜੋ ਸੁਖਾਂ ਦਾ ਮੂਲ ਹੈ। [3]ਬਾਬਾ ਜੀ ਜ਼ਿਮੀਦਾਰ ਸਨ ਸੁਭਾਵਕ ਜ਼ਿਮੀਂਦਾਰ ਲੋਕ ਮਿੱਸੀਆਂ ਰੋਟੀਆਂ, ਰੰਧਿਆਂ, ਲੱਸੀ, ਮੱਖਣ, ਘਿਉ ਨਾਲ ਖੁਸ਼ ਹੁੰਦੇ ਹਨ। [4]ਅੱਧੇ ਛੋਲੇ ਅੱਧੀ ਕਣਕ। [5]ਲੂਣ ਮਿਲਿਆ ਹੋਯਾ। [6]ਰਿੜਕੋ। [7]ਸੈਂਘਣੀ ਲੱਸੀ ਥੋੜ੍ਹੀ ਖੱਟੀ। [8]ਮੋਟੇ ਗੰਢੇ। [9]ਅਸ਼ੀਰਵਾਦ [ਸੰਸ:, ਆਸ਼ਿਖ]। (ਅ) ਛੇਤੀ [ਸੰਸ:, ਆਸ਼ੁ]।

ਅਤਿਉੱਤਮ ਹੁਇ ਬਲੀ ਬਿਲੰਦਹਿ ਸੇਵਹਿੰ ਜਿਤਿਕ ਬਨਹਿ ਸਮ੍ਰਦਾਸ[1] ॥੭॥ਸੁਨਿ ਅਨੰਦ ਕਿਧ,ਮਨਹੁ ਨੰਦ ਭਾ ਨੀਠ ਨੀਠ ਨਿਸ ਕੀਨਿ ਬਿਤੀਤ। ਜਾਗ੍ਰਤ ਰਹੀ ਚੌਪ ਅਤਿ ਉਪਜੀ ਅੰਮ੍ਰਿਤ ਵੇਲਾ ਮੱਜਨ ਕੀਤਿ। ਸੁੰਦਰ ਅੰਨ ਸੁਧਾਰਨੋ ਰੁਚਿ ਕਰਿ,ਪੀਸਨ ਲਗੀ ਆਪ ਉਠਿ ਪ੍ਰੀਤਿ।ਦਾਸੀ ਜਾਚਿ ਰਹੀ ਬਹੁਤੇਰੀ,ਭਰਜ ਭਰਜ ਬਰਜੀ ਦਿਢਚੀਤ॥੮॥ ਆਪਹਿ ਕਰੀ ਪਕਾਵਨ ਘ੍ਰਿਤ ਜਤ, ਪੰਚਨ ਕੋ ਪ੍ਰਸ਼ਾਦਿ ਕਰਿ ਤਯਾਰ। ਛਾਛ ਧੂਪ ਦੇ ਸੰਘਨੀ ਸ੍ਵਾਦਲ, ਗਠੇ ਸਹਤ ਨਿਜ ਸਿਰ ਪਰ ਧਾਰਿ। ਚਰਨ ਨਗਨ ਗਮਨੀ ਭਇ ਮਾਰਗ,ਦਾਸੀ ਦੋਇਕ ਚਲੀ ਪਿਛਾਰਿ।ਅਪਰ ਬਰਜ ਕਰਿ ਸਰਬ ਹਟਾਏ, ਤਊ ਦੂਰਿ ਹੁਇ ਗਮਨੇ ਲਾਰ[2]॥੯॥ਭਯੋ ਸ਼ੁੰਮ[3] ਗਮਨੀ ਜਬਿ ਮਾਰਗ,ਤਊ ਨ ਲਯਾਵਤਿ ਭੀ ਮਨ ਮਾਂਹਿ। ਸੀਸ ਉਠਾਯੋ ਦੁਖਤਿ ਭਯੋ ਬਹੁ ਗਿਨਹਿ ਨਹੀਂ ਚਿਤ ਚੌਪ ਸੁ ਤਾਂਹਿ*। ਮਹਿਮਾ ਸਿੱਖਨ ਕੀ ਬਡ ਪਰਖਤਿ ਧਰਹਿ ਭਾਵ ਗੁਰ ਸੇਵਕ ਮਾਂਹਿ। ਕੌਨ ਵਸਤੁ ਹੈ ਦੁਲਭ ਤਿਨਹੁ ਕਹੁ ਧੰਨ ਪੁਰਖੁ ਸਭਿ ਬਿਧੈ ਕਹਾਹਿ॥੧੦॥ਪਹੁੰਚੀ ਜਾਇ ਸੁ ਬੀਚ ਬੀੜ ਕੋ ਆਗੇ ਬ੍ਰਿਧ ਸੋ ਛੁਧਤਿ ਬਿਸਾਲ[4]। ਤਿਸੁ ਨਿਸੁ ਨਹਿ ਭੋਜਨ ਕੋ ਕੀਨਸਿ ਅਧਿਕ ਤ੍ਰਿਖਤ ਬੈਠਨੋ ਤਿਸ ਕਾਲ।ਜਬਹਿ ਗੰਗ ਕੋ ਆਵਤਿ ਦੇਖਨੋ ਤਤਛਿਨ ਉਠਨੋ ਪ੍ਰੀਤਿ ਕੇ ਨਾਲ। 'ਧੰਨ ਮਾਤ ਹੋ ! ਉਚਿਤ ਸਦਨ ਗੁਰ,ਮਮ ਕਾਰਨ ਆਈ ਪਗ ਨਾਲਿ ॥ ੧੧ ॥ ਭੋਰੇ ਸਨੈਦਨ ਜੋਗ ਗਮਨ ਹਿਤ ਪੁਨ ਲਯਾਈ ਸਿਰਿ ਭਾਰ ਉਠਾਇ। ਕਜੋਂ ਨ ਆਸ ਪੂਰਨ ਹੁਇ ਤੇਰੀ, ਸਭਿ ਤੇ ਬਡੀ, ਬਹੁਰ ਇਮੁ ਆਇ। ਕਿਸੂ ਪ੍ਰਕਾਰ ਹੈਕਾਰ ਨ ਕੀਨਸਿ, ਮਨ ਨੀਵੇ ਬਨਿ, ਪ੍ਰੇਮ ਬਢਾਇ'।ਇਮ ਕਹਿ ਮਿਲਨੋ, ਉਤਾਰਨੋ ਸਿਰ ਤੇ, ਮਾਤ ਜੋਰਿ ਕਰ ਨਮੋ ਕਰਾਇ[5] ॥੧੨॥ ਮੋਟਿ ਰੋਟਿਕਾ ਗੱਠੇ ਸੰਗ ਕਰਿ ਬ੍ਰਿਧ ਭਇ ਸ੍ਵਾਦਲ ਕਰਿ ਕਰਿ ਖਾਇ। ਪਾਨਿ ਛਾਛ[6] ਕਰਿ ਕਵਰ[7] ਪਾਇ ਮੁਖ, ਰੁਚਿ ਕਰਿ ਭੋਜਨ ਰਹਨੋ ਅਘਾਇ।'ਸੁਤ ਕੋ ਛੁਧਤਿ ਜਨਨਿ ਜਬਿ ਜਾਨਤਿ ਸਭਿ ਤਜਿ ਕਰਿ ਤਿਸ ਕੌ ਤ੍ਰਿਪਤਾਇ। ਤਿਮਿ ਹੈ ਮਾਤਾ!ਮੁਹਿ ਤ੍ਰਿਪਤਾਇਸ ਛੁਧਤਿ ਤ੍ਰਿਖਤਿ

[1]ਜਿਤਨੇ ਅਤਿ ਉੱਤਮ ਤੇ ਮਹਾਂਬਲੀ (ਲੋਕ) ਹੋਣਗੇ, (ਉਸ ਸਪੁੱਤ੍ਰ) ਦੀ ਸੇਵਾ ਕਰਨਗੇ ਦਾਸਾਂ ਸਮਾਨ ਹੋਕੇ। [2]ਕਤਾਰ ਵਿੱਚ (ਅ) ਨਾਲ। [3]ਥਕਾਨ। [4]ਬਾਬਾ ਬੁੱਢਾ ਬੜਾ ਭੁੱਖਾ ਸੀ। [5]ਮਾਤਾ ਜੀ ਨੂੰ ਹੱਥ ਜੋੜਕੇ ਨਮਸਕਾਰ ਕੀਤੀ। [6]ਲੱਸੀ। [7]ਚੁਰਕੀ, ਗ੍ਰਾਹੀ।

*ਪਾ:—ਚੌਪ ਜੁ ਸੁਤ ਚਾਹਿ।

ਲਖਿ ਕੈ ਸਹਿਸਾਇ'॥ ੧੩॥ ਰੀਗਾ ਸੁਨਿ ਕਰਿ ਬਿਨੈ ਬਿਖਾਨੀ ਸੁਕਚਤਿ ਦੀਨਮਨਾ ਕਰ ਜੋਰਿ। 'ਗਾਦੀ ਕੋ ਮਾਲਿਕ ਸ਼ੁਭ ਬਖਸ਼ਹੁ ਸ਼ਰਨਿ ਪਰੀ ਦਾਸੀ ਮੈਂ ਤੋਰ। ਸ਼੍ਰੀ ਨਾਨਕ ਕੋ ਦਰਸ਼ਨ ਕਰਤਾ ਸੇਵਤਿ ਭੇ ਗੁਰ ਚਰਨ ਨਿਹੋਰਿ[1]।ਤੁਮਰੇ ਸਮਸਰ ਅਪਰ ਨ ਲਖੀਅਤਿ ਸੰਕਟ ਅੰਧਕਾਰ ਕੋ ਭੋਰ[2]। ॥ ੧੪ ॥ ਭਈ ਅਵੱਗਯਾ ਛਿਮਹੁ ਗੁਰੂ ਸਿਖ,ਸੇਵ ਕਰਨ ਤੇ ਮੈਂ ਅਨਜਾਨ। ਕੇਵਲ ਬਡੇ ਪ੍ਰੇਮ ਕੋ ਹੇਰਹਿੰ ਨਹਿ ਕਛੁ ਭੂਖੇ ਖਾਨ ਰੁ ਪਾਨ'। ਕਹਤਿ ਸੁਨਤਿ ਇਮ ਤ੍ਰਿਪਤਜੋ ਬ੍ਰਿਧ ਤਬਿ ਕਰਿ ਕੈ ਚੁਰੀ ਪਖਾਰੇ ਪਾਨ। ਤਿਸ ਛਿਨ ਬਹਜੋ ਬਾਯੁ ਬਹੁ ਬਲ ਸੋਂ ਜਲਧਰ ਗਰਜਜੋ ਗਗਨ ਮਹਾਨ ॥੧੫॥ ਭਜ਼ਿਤਾ[3] ਲਸ਼ਕਤਿ ਤੇਜ ਅਧਿਕ ਧਰਿ ਦਸਹੁੰ ਦਿਸ਼ਨਿ ਮਹਿੰ ਕੀਨ ਪ੍ਰਕਾਸ਼। ਮਨਹੁੰ ਮੇਘ ਹੈ ਸੁਭਟ ਮਹਾਂਬਲਿ,ਛਟਾ ਖੜਗ ਥਰਕਾਵਤਿ[4]ਪਾਸ। ਜਨੁ ਹੇਰਤਿ ਬ੍ਰਿਧਕੋ ਤਬਿ ਪ੍ਰੇਰਤਿ–ਥਰਕੋ ਦੇਹੁ ਪੂਰੀਅਹਿਆਸ[5]–। ਪਿਖਿ ਲੱਛਨ ਬਿਸਮਤ ਹੁਇ ਹਰਖਜੋ 'ਹੁਇ ਹੈ ਨੰਦਨ ਬਲ ਕੀ ਰਾਸਿ' ॥੧੬॥ ਬੋਲਜੋ ਬਡ ਉਤਸਾਹ ਬਢਾਵਤਿ 'ਪੈਨ ਮਾਤ ! ਆਵਨ ਭਾ ਤੋਹਿ। ਬਲੀ ਬਿਸਾਲ ਖੜਗ ਖਰ* ਕਰ ਧਰਿ[6] ਮੁੜ੍ਹਾਲਨ ਮਾਰ ਗੁਰੂ ਬਡ ਹੋਹਿ।ਗਾਦੀ ਤਜਹਿ ਤਖਤ ਪਰ ਬੈਠਹਿ ਅਸ ਲੱਛਨ ਦੀਖਤਿਹੈਂ।ਮੋਹਿ।ਰਣ ਪ੍ਰਿਯ, ਰਣ ਘਮਸਾਨ ਮਚਾਵਹਿ, ਦੁਸ਼ਟ ਖਪਾਵਹਿ ਕਰਿ ਕੈ ਕ੍ਰੋਹਿ' ॥ ੧੭ ॥ ਜਥਾ ਸੁ ਕੰਦਕ[7] ਮੈਂ ਅਬਿ ਫੋਰੇ ਤਿਮ ਮੁੜ੍ਹਾਲਨਕੋ ਫੋਰਹਿ ਸੀਸ।ਜਿਮ ਖੁਧਨਾਰਥੁ[8] ਮੁਝਿ ਤ੍ਰਿਪਤਾਇਸ ਤਿਮਤੂੰ ਤ੍ਰਿਪਤਹਿ ਆਸ ਜੁ ਥੀਸ[9]।ਪੀਰੀ ਅਰੁ ਮੀਰੀ ਜੁਗ ਧਾਰਹਿ ਨਾਮ ਸੁ ਹਰਿ ਗੋਵਿੰਦ ਜਗਦੀਸ਼। ਜੋਧਾ ਪ੍ਰਗਟਹਿ ਸਦਨ ਤੁਮਾਰੇ ਜੀਤਹਿ ਅਨਗਨ ਸ਼ੱਤ੍ਰੂ ਮਹੀਸ਼ ॥ ੧੮ ॥ ਸੁਨਹੁ ਮਾਤ ਤੈਂ ਸੁਜਸੁ ਲਿਯੋ ਬਹੁ ਜਨਮਜੋ†ਰਾਮ ਕੌਸ਼ੱਲਜਾ ਜੈਸ। ਸ਼੍ਰੀ ਘਨਸ਼ਯਾਮ ਦੇਵਕੀ ਜਾਏ ਤੇਰੇ ਭਾਗ ਭਏ ਅਬਿ ਤੈਸ।ਅਤਿਸ਼ੈ ਪੁੰਨਨਿ ਕੋ ਫਲ ਪ੍ਰਗਟਹਿ ਸੁੰਦਰਰੂਪ ਸਰਬ ਹੀ ਬੈਸ। ਅੰਗ ਬਿਲੰਦ ਸਭਿਨਿ ਤੇ ਹੋਵਹਿੰ,ਬਲ ਕੀ ਸਮਤਾ ਹੋਇ

---

[1]ਬੇਨਤੀ ਕਰਕੇ। [2]ਸੰਕਟ ਰੂਪੀ ਅੰਧਕਾਰ ਦੀ ਸਵੇਰ (ਹੋ ਆਪ)। [3]ਬਿਜਲੀ। [4]ਬਿਜਲੀ ਰੂਪ ਤਲਵਾਰ ਲਿਸ਼ਕਾ ਰਿਹਾ ਹੈ। [5]ਮਾਨੋਂ (ਬਦਲ) ਦੇਖ ਰਿਹਾ ਹੈ ਤੇ ਬ੍ਰਿਧ ਨੂੰ ਪੇਰ ਰਿਹਾ ਹੈ ਕਿ (ਮਾਤਾ ਜੀ ਨੂੰ) ਵਰ ਦੇਕੇ ਆਸਾ ਪੂਰਨ ਕਰੋ। [6]ਤਲਵਾਰ ਤਿੱਖੀ ਹੱਥ ਵਿਚ ਧਾਰਨ ਕਰਨ ਵਾਲਾ। [7]ਕ੍ਰੋਧ। [8]ਭੁੱਖੇ। [9]ਤੂੰ ਤ੍ਰਿਪਤੇਂਗੀ, ਆਸਾ ਜੁ (ਧਾਰੀ ਹੋਈ ਹੈ ਪੂਰੀ) ਹੋਵੇਗੀ।

*ਪਾ–ਖਰ=ਖੰਡਾ। †ਪਾ–ਜਨਜੋ।

ਨ ਹੈਸੁ'॥ ੧੬॥ ਸੋਲਹਿ ਸੈ ਇਕਵੈਜਾ ਸੰਮਤ ਮਾਸ ਅਸੌਜ ਇਕੀਸਵੈ[1] ਜਾਨਿ।ਬੁੱਢੇ ਬਾਕ ਬਖਾਨਜੋ ਤਿਸ ਦਿਨ ਸੁਨਤਿ ਸ਼ੂੰਨ ਭਾ ਅਨਦ ਮਹਾਨ। 'ਧੰਨੁ ਧੰਨੁ ਸਤਿਗੁਰ ਕੇ ਸਿਖ ਤੁਮ ਸੇਵਤਿ ਬਾਂਛਤਿ ਦੇਵਤਿ ਦਾਨ'।ਕਰਿ ਬੰਦਨ ਪੁਨਿ ਪੁਨਿ ਕਰ ਬੰਦਤਿ ਹਰਖਤਿ ਉਰ ਘਰ ਕੀਨਿ ਪਯਾਨ॥੨੦॥ ਤਤਛਿਨ ਮਿਲੇ ਦਾਸ ਗਨ ਦਾਸੀ ਬਿਗਸਤਿ ਬਦਨ ਦੇਖਿ ਸੁਖ ਮਾਨਿ। [2]'ਕਹਹੁ ਮਾਤ ਬਾਂਛਤਿ ਅਬਿ ਪਾਯਹੁ ਸੇਵੈ ਭਲੀਭਾਂਤਿ ਹਿਤਠਾਨ?'।ਸਭਿ ਕੋ ਧੀਰਜ ਦੈ ਕਹਿ ਮ੍ਰਿਦੁ ਬਚ, ਆਈ ਰਾਮਦਾਸਪੁਰਿ ਥਾਨ। ਸਭਿਨਿ ਗੁਰੂ ਕਹੁ ਧਯਾਨਧਾਰਿ ਕਰਿਨਮਹਿਚਰਨ ਕਰਿ ਬਿਨੈ ਬਖਾਨਿ॥੨੧॥ਜਿਸ ਦਿਨ ਮਾਤ ਗੰਗ ਬਰ ਲੀਨਸਿ ਤਿਸ ਦਿਨ ਸੁਤ ਚਾਹਤਿ ਸੋ[3] ਜਾਇ।ਤਸ ਪ੍ਰਸ਼ਾਦਿ ਕਰ ਤਿਹ ਥਲ ਪਹੁੰਚਹਿ ਉਰ ਮੈਂ* ਬ੍ਰਿਧ ਕੋ ਧਯਾਨ ਧਰਾਇ। ਕਰਿ[4]ਅਰਦਾਸਿ ਅਹਾਰ ਸੁ ਬੈਟਹਿ, ਨਿਜ ਕਰ ਤੇ ਸਭਿ ਸੇਵ ਕਰਾਇ। ਨੰਦਨ ਬਾਂਛਤਿ ਨੰਦਨ ਪਾਵਹਿ, ਅਬਲੌ† ਫਲ ਦਾਇਕ ਵਹਿ ਥਾਇ[5]॥ ੨੨॥ ਗ੍ਰਿਹ ਲਗ ਆਵਤਿ ਰੰਗਾ ਪਗ ਸੋਂ ਥਕਤਿ ਭਈ ਬਹੁ ਮ੍ਰਿਦੁਲ ਸਰੀਰ ।ਅਸਨ ਖਾਨ ਪੁਨਿ ਕੀਨਸਿਕੁਛ ਨਹਿੰ,ਸੁਕੈ ਅਧਰਨ ਪੀਨੋ ਨੀਰ। ਚਰਨ ਅਰੁਨ ਅਤਿ ਰੁਧਿਰ ਚੁਵਤਿ ਜਨੁ ਲਪਟੀ ਧੂਰ ਅੰਗੁ ਅਰੁ ਚੀਰ। ਛੁਧਤਿ ਤ੍ਰਿਖਤਿ ਪੁਨਿ ਸ਼੍ਰਮ ਬਹੁ ਹੋਵਾ ਤਊ ਪ੍ਰੇਮ ਤੇ ਤਜੀ ਨ ਧੀਰ॥੨੩॥ ਸਰਬ ਆਰਬਲ ਸੁਖ ਸੋਂ ਬੀਤੀ ਨਹੀਂ ਬਿਸਾਦਿ ਭਯੋ ਕਬਿ ਕੌਇਗਮਨ ਪੰਥ ਕੋ ਕਜੋਂ ਕਬਿ ਕੀਨਸਿ, ਯਾਂਤੇ ਅਧਿਕ ਥਕਤਿ ਭਈ ਸੋਇ। ਨੀਠ ਨੀਠ ਘਰ ਆਨਿ ਪਹੁੰਚੀ ਪਾਇ ਸੁ ਬਾਂਛਤਿ ਹਰਖਤਿ ਹੋਇਕਛੂ ਖੇਦ ਕੋ ਗਿਨਤਿ ਨਹੀਂ ਮਨ ਚਿਰੈਕਾਲ ਕੀ ਚਿੰਤਾ ਖੋਇ॥੨੪॥ ਉਸ਼ਨ ਉਦਕ[6] ਕਰ ਚਰਨ ਪਖਾਰੇ ਦਾਸੀ ਬ੍ਰਿੰਦ ਕਰਹਿੰ ਸਭਿ ਸੇਵ। ਤਬਿਲੌ ਸੰਪਜਾ ਭੀ 'ਰਵਿ ਅਸਤਜੋ'ਕਹਤਿ ਭਈ[7]'ਭੋਜਨ ਲਿਹੁ ਜੇਵ[8]'।'[9]'ਪਤਿ ਦਰਸ਼ਨ ਕਰਿ ਅਸਨ ਅਚੌਂਗੀ ਕਰਤਿ ਉਛੀਕਨ ਬੈਠੀ ਦੇਵ'। ਸੁਨਿ ਸੁਨਿ ਸਦਨ ਅਨੰਦ ਮਨ ਠਾਨਹਿ ਇਤਨੇ ਮਹਿੰ ਆਏ ਗੁਰਦੇਵ॥੨੫॥ਚਿਤ ਪ੍ਰਸੰਕਪਰ ਸਤਿਗੁਰ ਹੋਏ ਪੁਨ ਪ੍ਰਸੰਗ ਪ੍ਰਛਨੋ 'ਕਿਮ ਕੀਨ?'। ਭਨੀ ਥਾਰਤਾ ਸਰਬ

[1]੧੬੫੧ ਸ਼ੰਮਤ ਅੱਸੂ ਦੀ ੨੧। [2]ਦਾਸ ਪੁੱਛਦੇ ਹਨ। [3]ਜਿਸ ਕਿਸੇ ਨੂੰ ਪੁੱਤਰ ਦੀ ਕਾਮਨਾ ਹੋਵੇ ਉਹ (ਐਉਂ ਕਰੇ)। [4]ਪੁਤਰ ਦੀ ਇੱਛਾ ਹੋਵੇ ਤਦ ਪੁਤਰ ਮਿਲੇ ਹੁਣ ਤਕ ਫਲ ਨੂੰ ਦੇਣ ਵਾਲਾ ਥਾਇ ਹੈ। [5]ਤੱਤਾ ਪਾਣੀ। [6]ਦਾਸੀਆਂ ਨੇ ਕਿਹਾ ਭੋਜਨ ਛਕ ਲਓ। [7]ਮਾਤਾ ਜੀ ਨੇਕਿਹਾ

*ਪਾਃ—ਜਾਚਹਿ। †ਪਾਃ—ਅਫਲੈ।

ਛੋਰ ਤੇ 'ਪੁੱਤ੍ਰ ਖੜਗ ਧਾਰੀ ਬਰ ਦੀਨਿ। ਸੇਵ ਬਿਲੋਕਿ ਪ੍ਰਸੰਨ ਭਏ ਅਤਿ ਅਧਿਕ ਅਧਿਕ ਕਹਿ ਬਾਕ ਪ੍ਰਬੀਨ[1]। ਪੀਰੀ ਮੀਰੀਬਰਤਹਿ ਦੋਨਹੁੰਡੀਲ ਬਿਲੰਦ,ਸਬਲ ਹੁਇ ਪੀਨ[2]॥੨੬॥ਕ੍ਰਿਪਾ ਆਪ ਕੀ ਤੋਬਰ ਪਾਇਸ,ਔਚਕ ਭਏ ਸ਼ਗੁਨ ਸ਼ੁਭ ਆਇ। ਗਰਜਨੋ ਘਨ ਅਰੁ ਚਮਕੀ ਤੜਿਤਾ ਤਿਨ ਕੋ ਦੇਖਿ ਬ੍ਰਿੱਧ ਹਰਾਖਾਇ।–ਬੈਠਹਿ ਤਖਤ, ਮਹਦ ਹੁਇ ਜੋਧਾ ਰਣ ਪ੍ਰਿਯ, ਹਨਹਿੰ ਰਿਪੁਨਿ ਸਮੁਦਾਇ। ਗੁਣ ਬਿਸ਼ਾਲ, ਨਿਜਬੰਸ ਬ੍ਰਿਧਾਵਹਿ, ਗੁਰ ਘਰ ਮਹਿੰ ਅਸਸੁਤ ਉਪਜਾਇ–'॥੨੭॥ਸੁਨਤਿ ਪ੍ਰਸੰਨ ਭਏਗੁਰ ਅਰਜਨ ਮਹਿਮਾ ਸੰਤਨਿ ਕਰਹਿੰ ਉਚਾਰ। 'ਸ਼ੁਸ਼ਕ ਸਬਲ ਜਲ[3]' ਪਲ ਮਹਿੰ ਪੂਰੈਂ, ਪੂਰਨ ਸ਼ੁਸ਼ਕ ਕਰਹਿੰ ਇਕ ਬਾਰ। ਰੰਕ ਰਾਵ ਤੇ, ਰਾਵ ਰੰਕ ਤੇ, ਮ੍ਰਿਤੁ ਜੀਵਾਇੰ ਜਿਵਤਿ ਦੇਂ ਮਾਰਿ।ਅਚਲਚਲਾਵਹਿੰ, ਚਲਤਿ ਥਿਰਾਵਹਿੰ, ਬਾਕ ਅਮਿਟ ਹੈਂ, ਪ੍ਰਗਟ ਸੰਸਾਰ ॥ ੨੮ ॥ ਅੰਤ ਸੰਤ*ਕੋ ਕੋਇ ਨ ਪਾਵਹਿ, ਸੁਰ ਨਰ ਅਸੁਰ ਜਾਤਿ ਸਭਿ ਹਾਰਿ। ਸੰਤ ਹੁਕਮ ਕੋ ਫੇਰ ਨ ਸਾਕਹਿੰ,ਸਗਰੇ ਸਾਦਰ ਲੇਂਸਿਰ ਧਾਰਬ੍ਰੁੱਢਾ ਸਾਹਿਬ ਤਪਕੀ ਮੂਰਤਿ,ਆਤਮ ਗਨਾਨੀਗੁਨ ਗਨਸਾਰ[4]। ਜਿਹ ਸੇਵੇ ਬਾਂਛਤਿ ਹਇ ਪ੍ਰਾਪਤਿ, ਦੁਖ ਦਾਰਿਦ ਕੇ ਦੁੰਦ ਬਿਦਾਰ'॥੨੯॥ਦੋਹਰਾ॥ਇੱਤਮਾਦਿਕ ਗੁਨ ਬ੍ਰਿੱਧ ਕੇ ਬਰਨੇ ਸ਼੍ਰੀ ਮੁਖ ਆਪ।

---

[1]ਵਡੇ, ਭਾਵ ਬਾਬਾ ਬੁੱਢਾ ਜੀ ਨੇ ਬਚਨ ਕਹੇ। [2]ਤਕੜੇ। [3]ਸੁੱਕੇ ਹੋਏ ਥਾਂ ਜਲ ਨਾਲ। [4]ਸਮੂਹ ਸ਼ੋਭਨ ਗੁਣਾਂ ਵਾਲੇ। *ਸੰਤ ਨੂੰ ਨਿਤ ਅਵਤਾਰ ਕਿਹਾ ਜਾਂਦਾ ਹੈ, ਕਿਉਂਕਿ ਸਦਾ ਜਗਤ ਵਿਚ ਰਹਿੰਦਾ ਹੈ, ਸੰਤ ਉਹ ਹੈ ਜਿਸ ਵਿਚ ਵਾਹਿਗੁਰੂ ਦੀ ਕਲਾ ਵਰਤੇ। ਨਿਰੇ ਅਭਜਾਸੀ ਜਾ ਤਪਸ੍ਵੀ ਨੂੰ ਸੰਤ ਨਹੀਂ ਕਹੀਦਾ ਤੇ ਨਾ ਹੀ ਨਿਰੇ ਚੇਲੇ ਇਕੱਠੇ ਕਰਨ ਵਾਲੇ ਨੂੰ ਕਹੀਦਾ ਹੈ। ਭਾਈ ਬੁੱਢਾ ਜੀ ਪੂਰਨ ਸੰਤ ਪੂਰਨ ਗੁਰਮੁਖ ਸੇ। ਓਹ ਗੁਰੂ ਘਰ ਦੇ ਦਾਸ ਤੇ ਭਗਤ ਸੇ, ਪਰ ਮਹਾਂ ਕਲਾਵਾਨ ਤੇ ਸਤਿਗੁਰਾਂ ਦੇ ਪ੍ਰੀਤਮ ਸੇ। ਉਨ੍ਹਾਂ ਦੀ ਮਹਿਮਾ ਸੰਗਤਾਂ ਵਿਚ ਦੱਸਣ ਨਮਿੱਤ ਗੁਰੂ ਜੀ ਨੇ ਆਪਣੀ ਭਾਵਨਾ ਨੂੰ ਬੀ ਸੰਤ ਸੇਵਾ ਤੇ ਸੇਵਾ ਤੋਂ ਆਸੀਸ ਲੈਣ ਦੀ ਜਾਚ ਸਿਖਾਈ। ਸਤਿਗੁਰ ਜੀ ਆਪਣੀ ਆਤਮ ਸੱਤਤਾ ਪਰਉਪਕਾਰ ਪਰ ਤਾਂ ਖਰਚ ਕਰਦੇ ਸੇ, ਪਰ ਆਪਣੇ ਕਿਸੇ ਮਨੋਰਥ ਸਿੱਧੀ ਲਈ ਰੂਹਾਨੀ ਤਾਕਤ ਨਹੀਂ ਸੇ ਵਰਤਦੇ। ਇਸੇ ਲਈ ਆਪਣੇ ਗ੍ਰਿਹ ਪੁੱਤਰ ਲਈ ਆਪ ਰੂਹਾਨੀ ਤਾਕਤ ਵਰਤਕੇ ਵਰ ਦਾਨ ਨਹੀਂ ਦਿੱਤਾ ਤੇ ਆਪਣੀ ਪਿਆਰੀ ਤੇ ਸਭ ਤਰ੍ਹਾਂ ਲਾਇਕ ਪਤਿਬ੍ਰਤਾ ਦੇਵੀ ਇਸਤ੍ਰੀ ਨੂੰ ਸਿੱਖੀ ਭਾਵਨਾ ਵਿਚ ਜੱਗਜਾਮੂ ਬਣਕੇ ਗੁਰ ਨਾਨਕ ਦੇ ਪਰਮ ਪ੍ਰੇਮੀ ਸਿੱਖੀ ਦੇ ਨਮੂਨਾ ਭਾਈ ਬ੍ਰਿੱਧ ਜੀ ਤੋਂ ਵਰ ਯਾਚਨ ਲਈ ਕਿਹਾ ਸੀ। ਬ੍ਰਿੱਧ ਜੀ ਮਾਤਾ ਜੀ ਨੂੰ ਮਾਤਾ ਕਹਿਕੇ ਪੂਰਾ ਅਦਬ ਕਰਦੇ ਹਨ, ਪਰ ਫੇਰ ਸਾਹਿਬਾਂ ਦਾ ਇਸ਼ਾਰਾ ਲਖਕੇ ਅਸ਼ੀਰਵਾਦ ਦੇਂਦੇ ਹਨ।

ਸੁਨਿ ਗੰਗਾ ਬੰਦਨ ਕਰੀ[੧]ਧੰਨ ਸਿੱਖ ਨਿਸ਼ਪਾਪ[੨]॥ ੩੦ ॥ ਜਨਮ ਦਾਰਿਦੀ ਘਰ ਬਿਖੈ ਕਲਪ ਤਰੁ ਜਿਮ ਪਾਇ। ਤਿਮ ਪ੍ਰਸੰਨ ਗੰਗਾ ਭਈ ਚਿੰਤਾ ਸਕਲ ਮਿਟਾਇ॥੩੧॥ ਸੋਰਠਾ ॥ਪਤਿ ਕੋ ਅਸਨ ਅਚਾਇ ਪਰਮ ਪ੍ਰੇਮ ਬੈਠੀ ਨਿਕਟਿ। ਪੁਨ ਆਪਨਿ ਮੁਖਿ ਪਾਇ ਚਿਤ ਚਿੰਤਾ ਕਾਟੀ ਬਿਕਟ[੩] ॥੩੨॥ ਨਿਸ ਮਹਿ ਆਨੰਦ ਮਾਨਿ, ਸੁਪਤਿ ਜਥਾ ਸੁਖ ਹ੍ਵੈ ਰਹੀ। ਤਿਨ ਪਦ ਬੰਦਨ ਠਾਨਿ, ਕਵਿ ਸੰਤੋਖ ਸਿੰਘ ਗੁਨ ਕਹੇ ॥ ੩੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਭਾਈ ਬੁੱਢੇ ਤੇ ਬਰ ਲੇਨ' ਪ੍ਰਸੰਗ ਬਰਨਨੰ ਨਾਮ ਤ੍ਰਿਤਿਯੋ ਅੰਸੂ ॥ ੩ ॥

੪. [ਸ਼੍ਰੀ ਹਰਿ ਗੋਵਿੰਦ ਜੀ ਅਵਤਾਰ ਧਾਰਿਆ]।

ਦੋਹਰਾ ॥ ਸ਼੍ਰੀ ਅਰਜਨ ਉਰ ਰੰਗ ਜੁਤ ਪਰਮ ਪ੍ਰਸੰਨ ਸੁ ਹੋਇ। ਚਹਤਿ ਪੁੱਤ੍ਰ ਬਡ ਤੇਜ ਮਧ ਜਿਹ ਸਮ ਦੁਤੀ ਨ ਕੋਇ ॥ ੧ ॥ ਕਬਿੱਤ ॥ ਬ੍ਰਿੱਧ ਬਰ ਪਾਇ ਰੰਗ ਗਰਭ ਧਰਜੋ ਹੈ ਤਬਿ ਦੰਪਤਿ ਅਨੰਦ ਭਏ, ਦਾਸੀ ਅਰ ਦਾਸ ਗਨ। ਔਰ ਹਿਤਕਾਰੀ ਸੁ ਪ੍ਰਸੰਨ ਭਏ ਭਾਰੀ ਸੁਨਿ--ਗੁਰੁ ਅਵਤਾਰੀ ਪ੍ਰਗਟੈ ਗੋ ਜਿਸ ਜਾਸ ਗਨ[੨]। ਹੋਇਗੀ ਬਧਾਈ, ਹਮ ਬਾਂਛਤਿ ਕੋ ਪਾਈ, ਤਬਿ ਲਹੈਂ ਗੇ ਦਰਸੁ ਕਰੈਂ ਪੂਰਨ ਕੀ ਆਸ ਗਨ[੩]। ਬਢੈਂ ਗੇ ਬਿਲਾਸੁ ਗਨ ਹੋਰੈਂਗੇ ਪ੍ਰਕਾਸ਼ ਗਨ, ਸ਼ੱਤ੍ਰੂ ਹ੍ਵੈਂ ਉਦਾਸ ਗਨ, ਲਹੈਂਗੇ ਬਿਨਾਸ਼ ਗਨ--॥ ੨ ॥ ਸੰਤਨ ਕੀ ਮਹਿਮਾ ਅਨੰਤ ਹੀ ਬਿਚਾਰੈਂ ਚਿਤ, ਸਮ ਭਗਵੰਤ ਕੇ, ਮਿਲੈਂਗੇ ਅੰਤ ਤਾਂਹਿ ਸੋਂ[੪] । ਗੁਰੁ ਅਰਜਨ ਉਰ ਧਾਰਜੋ --ਜੋ ਉਚਾਰਜੋ ਸ੍ਰਾਪ ਤਾਂਕੋ ਸੱਤ ਹਨਿ ਬਨੈ,ਹੀਨ ਫਲ ਨਾਂਹਿ ਸੋ। ਪੁੱਤ੍ਰ ਤੇ ਪ੍ਰਥਮ ਭਨਜੋ,ਪ੍ਰਥਮ ਹੀ ਭੋਗਜੋ ਜਾਇ,ਜੋਗਤਾ ਇਹੀ ਹੈ: ਦੁਖ ਸੁਖ ਸੇਵੈ[੫] ਚਾਹਿ ਸੋ। ਬਚਨ ਅਮਿੱਟ ਹੈ, ਉਪਾਇ ਤੇ ਨ ਹੱਟ ਹੈ, ਅਨੇਕ ਹੀ ਪਲੱਟਿ ਹੈ, ਨ ਮਿਟੈ ਲਟਕਾਹਿ ਸੋਂ[੬]--॥ ੩ ॥ ਇਤਨੇ ਮੈਂ ਸੁਧਿ ਸੁਨਿ ਸੁਲਹੀ ਕੋ ਆਗਮਨ,ਬਾਹਨੀ ਸਹੰਸ੍ਰ ਪੰਚ ਸੰਗ ਭਟ ਭੀਰਕੀ[੭]।ਪ੍ਰਿਥੀਆ ਕੋ ਮੀਤ,ਤਾਂ ਪੈ ਪੱਤ੍ਰਿਕਾ ਪਠਾਇ ਨੀਤਿ,'ਹਮਕੋ ਅਨੀਤ ਭਈ,ਰੀਤਿ ਨ ਗਹੀਰ ਕੀ[੮]। ਜੇਠੋ ਮੈਂ ਸੁ ਬੈਠੋ ਰਹਜੋ, ਲਘੁ ਨੇ ਇਕੈਠੋ ਧਨ ਲੀਨਿ ਗੁਰਿਆਈ ਨ ਸਹਾਇ ਤੋਹਿ ਬੀਰ ਕੀ[੯]।ਐਸੇ ਸੁਨਿ ਆਯੋ ਸੰਗ ਅਧਿਕ ਸਮਾਜ ਲਯਾਯੋ,

[੧]ਕਠਨ। [੨]ਜਿਸ ਦਾ ਬਹੁਤ ਜਸ ਹੋਵੇਗਾ। [੩]ਸਭ ਦੀ। [੪]ਤਿਸ ਪ੍ਰਭੂ ਨਾਲ। [੫]ਭੋਗੀਏ। [੬]ਅਨੇਕ ਹੀ (ਤਰ੍ਹਾਂ) ਬਦਲੀਏ ਤੇ ਲਟਕਾਈਏ (ਭਾਵ ਦੇਰੀ ਪਾਈਏ) ਉਹ ਮਿਟ ਨਹੀਂ ਸੱਕਦੇ। [੭]ਸੈਨਾ ਪੰਜ ਹਜ਼ਾਰ ਨਾਲ ਸੂਰਮਿਆਂ ਦੀ ਭੀੜ ਹੈ । [੮](ਜੋ) ਵਡਿਆਂ ਆਦਮੀਆਂ ਦੀ ਰੀਤੀ ਨਹੀਂ ਉਹ ਅਨੀਤੀ ਹੋਈ ਹੈ। [੯]ਤੈਂ ਸੂਰਮੇਂ ਦੀ।

ਜੈਨ ਕੈਨ ਰੀਤਿ[1] ਲੀਨਿ ਆਗਜਾ ਜਹਾਂਗੀਰ ਕੀ ॥੪॥ ਕੀਨਸਿ ਖੁਟਾਈ –ਗੁਰੂ ਅਰਜਨ ਬਾਂਧਿ ਲੇਊਂ,ਰਾਮਦਾਸ ਪੁਰਾ ਲੂਟਿ, ਦੇਊ ਮੈਂ ਸਜਾਇ ਕੋ। ਮੀਤ ਪਰ ਕਰੋਂ ਉਪਕਾਰ ਕੋ ਸਿਧਾਰਿ ਕਰਿ–ਆਯੋ ਰਿਸ ਧਾਰਿ ਕੈ ਲੈ ਅਨੀ ਸਮੁਦਾਇ ਕੋ।ਸਾਰੋ ਭੇਵ ਸੁਨਜੋ ਗੁਰਦੇਵ ਸਮੋ ਜਾਨਿ ਲੇਵ[2]–ਆਇ, ਅਹੰਮੇਵ ਜੁਤ ਜਮਨ ਕੁਦਾਇ ਸੋਂ[3]।ਹੋਇ ਢਲ ਸ੍ਰਾਪਕੋ ਅਵਾਸਤ ਜੈਂ ਆਪ[4] ਕੋ ਸਮੇਤ ਹੈ ਸੰਤਾਪ, ਪਰੈ ਭਾਜਰ ਸਥਾਇ ਸੋਂ[5]–॥ ੫ ॥ ਘਰ ਕੋ ਸਮਾਜ ਲਾਦਿ, ਨਰਨਿ ਬਿਸਾਦ ਭਯੋ, ਚਲੇ ਗੁਰੂ ਅਰਜਨ,ਤ੍ਰਾਸ ਧਰਿ ਸੈਨ ਕੋ[6]। ਨਗਰ ਕੇ ਸੰਗ ਨਰ ਚਲੇ ਹੈਂ ਦੁਖਤਿ ਉਰ, ਪ੍ਰਿਥੀਏ ਕੋ ਗਾਰਿ ਦੇਤਿ, ਸੂਨੇ ਕਰਿ ਐਨ ਕੋ। ਗ੍ਰਾਮ ਹੈ ਵਡਾਲੀ ਤਹਾਂ ਜਾਇ ਕੈ ਪ੍ਰਵੇਸ਼ ਭਏ,ਬਸੇ ਹੈਂ ਅਸ਼ੇਸ਼, ਕੀਨ ਸੈਨ ਜਾਇ ਰੈਨ ਕੋ*।ਗੁਰੂ ਗੁਨ ਗਾਵੈਂ,ਸਤਿਨਾਮ ਸਭਿ ਧ੍ਯਾਵੈਂ, ਸਿਖ ਸੰਗ ਸੁਖ ਪਾਵੈਂ,ਯੌਂ ਅਲਾਵੈ'ਹਮੈ ਭੈ ਨ ਕੋ' ॥੬॥ 'ਸੁਲਹੀ ਜਮਨ[7] ਆਯੋ' ਪ੍ਰਿਥੀਏ ਨੇ ਸੁਨਿ ਪਾਯੋ, 'ਸੰਗ ਚਮੂ ਲਯਾਯੋ, ਭਯੋ ਹੇਤ ਮੇਰੇ ਆਵਨੋ'। ਸ਼ੱਤ੍ਰੂ ਹੈ ਸਹੋਦਰ ਸੁ ਤਨਾਗ ਗਯੋ ਘਰ ਅਬਿ, ਜਾਇ ਮਿਲੋਂ

[1]ਜਿਸ ਕਿਸ ਤਰ੍ਹਾਂ। [2]ਜਾਣ ਲਿਆ। [3]ਜਮਨ=ਯਵਨ (ਆਯੋਨੀਆਂ=ਯੂਨਾਨ ਦਾ ਵਾਸੀ=) ਵਿਦੇਸ਼ੀ, ਮੁਸਲਮਾਨ। ਕੋ+ਦਾਇ+ਸੋਂ=ਖੋਟੀ ਤਰ੍ਹਾਂ ਨਾਲ। [4]ਆਪਣਾਂ। [5]ਦੁਖ ਸਮੇਤ ਹੋਕੇ ਭਾਜੜ ਪਏਗੀ ਇਸ ਥਾਂ ਤੋਂ। [6]ਘਰ ਦਾ ਸਮਾਨ ਲੱਦਕੇ ਗੁਰੂ ਅਰਜਨ ਜੀ ਤੁਰ ਪਏ, ਲੋਕਾਂ ਨੂੰ ਫੌਜਾਂ ਦਾ ਡਰ ਕਰਕੇ ਵਿਖਾਦ (=ਦੁਖ) ਹੋਇਆ (ਅ) 'ਤ੍ਰਾਸ ਧਰ ਸੈਨਕੋ' ਅੱਗੇ ਜਾਇਗਾ ਕਿ ਸੈਨਾਂ ਦਾ ਡਰ ਕਰਕੇ ਨਗਰ ਦੇ ਲੋਕੀਂ ਭੀ ਨਾਲ ਤੁਰ ਪਏ। [7]ਭਿਰਾ।

*ਆਪਣੀ ਰੱਖਿਆ ਲਈ ਆਤਮ ਬਲ ਨਹੀਂ ਵਰਤਣਾ ਇਹ ਅਸੂਲ ਸਤਿਗੁਰਾਂ ਏਥੇ ਭੀ ਵਰਤਿਆ। ਸਾਧਾਰਨ ਇਨਸਾਨੀ ਮੁਸ਼ਕਲ ਨੂੰ ਇਨਸਾਨੀ ਢੰਗ ਨਾਲ ਹੱਲ ਕਰਨੇ ਲਈ ਆਪ ਉਠਕੇ ਚਲੇ ਗਏ। ਦੂਸਰਾ ਵਿਚ ਭੇਤ ਇਹ ਭੀ ਸੀ ਕਿ ਆਪ ਮਹਾਂ ਤਜਾਗੀ ਸੇ। ਪ੍ਰਿਥੀਏ ਦਾ ਖਿਆਲ ਸੀ ਕਿ ਜ਼ੋਰ ਜ਼ੁਲਮ ਨਾਲ ਰਾਮਦਾਸ ਪੁਰੇ ਤੋਂ ਆਪ ਨੂੰ ਕੱਢਕੇ ਮੈਂ ਫੇਰ ਕਾਮਯਾਬ ਹੋ ਸਕਾਂਗਾ। ਪਰ ਸਤਿਗੁਰਾਂ ਨੇ ਉਹ ਘੜੀ ਆਉਣ ਤੋਂ ਪਹਿਲਾਂ ਹੀ ਕਿ ਜਿਸ ਵਿਚ ਨਗਰ ਦਾ ਘਰ ਬਾਰ ਲੁਟੀਵੇ ਤੇ ਇਸਤ੍ਰੀਆਂ ਆਦਿ ਦੀ ਇਜ਼ਤ ਖਤਰੇ ਵਿਚ ਪਵੇ, ਕਿਨਾਰਾ ਕੀਤਾ ਤੇ ਪ੍ਰਿਥੀਏ ਨੂੰ ਖੁਲ੍ਹਾ ਮੈਦਾਨ ਦੇ ਦਿੱਤਾ ਤੇ ਆਪਣੇ ਬੀਤਰਾਗ ਹੋਣ ਦਾ ਨਕਸ਼ਾ ਉਨ੍ਹ ਵਿਖਾਯਾ। ਵਡਾਲੀ ਅੰਮ੍ਰਿਤਸਰੋਂ ਪੱਛੋਂਕੁ ਦੇ ਰੁਖ ਨੂੰ ਚਾਰ ਕੁ ਮੀਲ ਤੇ ਹੈ, ਪੁਰਾਣੀ ਹਵੇਲੀ ਤੇ ਅੰਦਰ ਗੁੰਬਦ ਹੇਠ ਵਡਾ ਅਖਤਾਰ ਅਸਥਾਨ ਹੁਣ ਤੱਕ ਹੈ। ਪਿੰਡੋਂ ਬਾਹਰ ਇਕ ਗੁਰਦਵਾਰਾ ਛੇਵੇਂ ਗੁਰਾਂ ਦਾ ਦਮਦਮਾ ਹੈ, ਤੇ ਮੀਲ ਕੁ ਪਰੇ ਛਿਹਰਟੇ ਦਾ ਖੂਹ ਤੇ ਮੰਦਿਰ ਹੈ ਜਿੱਥੇ ਬਸੰਤ ਦਾ ਮੇਲਾ ਹਰ ਸਾਲ ਲੱਗਦਾ ਹੈ। ਇਥੇ ਬਹੁਤ ਸਾਰੀ ਜ਼ਿਮੀਂ ਸਤਿਗੁਰਾਂ ਦੇ ਵੇਲੇ ਦੀ ਸੀ, ਜਿਸ ਪਰ ਹੁਣ ਜ਼ਿਮੀਂਦਾਰ ਕਾਬਜ਼ ਹੁਣੀਂਦੇ ਹਨ।

ਆਗੇ ਕਰੌਂ ਤਿਸੈ ਹਰਖਾਵਨੋ। ਆਵੈ ਰਾਮਦਾਸਪੁਰਿ ਖੇਚਲ ਕਰੈਗੋ ਬਹੁ, ਯਾਂਪੈ ਰੋਕੋਂ ਜਾਇ,ਭਯੋ ਕਾਜ ਮਨ ਭਾਵਨੋ।--ਕਰਸੋਤਬਿ ਜਾਵਨੋਪਦਾਰਥ ਸੁਹਾਵਨੋ ਲੈ, ਹੋਇ ਗਰਬਾਵਨੋ[1]ਬਿਸਾਲ ਚਿਤਚਾਵਨੋ[2]॥੭॥ਮਿਲਨੋ ਜਾਇ ਆਗੇ,ਦੇਖਿ ਦੋਊ ਅਨੁਰਾਗੇ ਮਨ[3],ਗਰੇ ਸੰਗ ਲਾਗੇ,ਪੁਨ ਬੈਠੇ ਮੁਸਕਾਇ ਕਰਿ । ਜ਼ਾਫਤ[4] ਕੇ ਹੇਤ ਧਨ ਦੀਨੋ ਹਿਤ ਕੀਨੋ ਬਹੁ 'ਆਏ ਹੌ ਕਰਮ[5] ਧਰਿ ਮੀਤਸੁਖਦਾਇਕਰਿ[6]'।ਸੁਲਹੀਭਨਤਿ'ਮੈਂ ਨ ਲੇਵੋਂ ਧਨ, ਅਨਬਨ[7] ਦੇਨੋ ਬਨੈ ਗੁਰੂ ਤੁਮ ਮਾਨੈ ਜਗ ਭਾਇ ਕਰਿ।ਬਾਂਛਤਿ ਕੋ ਪਾਇਕਰਿ,ਸੀਸ ਕੋ ਨਿਵਾਇ ਕਰਿ ਭੇਟਨਿ ਚਢਾਇ ਕਰਿ, ਬਨੈਂ ਸਿਖ ਆਇ ਕਰਿ'॥੮॥ ਸ੍ਰੈਯਾ ॥ ਪ੍ਰਿਥੀਆ ਸੁਲਹੀ ਸੋਂ ਭਨੈ 'ਸੁਨਿ ਮੀਤ ਗੁਰੂ ਘਰਕੋ ਇਹ ਜਾਨਿ ਪ੍ਰਸਾਦੁ।ਧਨ ਦੇਗ਼ਾ ਕੇ ਹੇਤ ਦਯੋਂ[8] ਤੁਮ ਕੋ, ਲਿਹੁ ਆਪ,ਕਰੋ ਹਮਰੋ ਅਹਿਲਾਦੁ।ਬਿਸਵਾਸ ਬਿਸਾਲ ਅਹੈ ਤੁਮਰੇ ਪਰ,ਦੇਖ ਸਕੋ ਨਹਿੰ ਮੋਰ ਬਿਸਾਦੁ[9]। ਬਲ ਸੰਗ ਸਹਾਇਕ ਹੋ ਰਿਪੁ ਘਾਇਕ[10] ਕੋ ਨ ਸਕੈ ਕਰਿ ਮੋ ਸੋਂ ਬਿਬਾਦੁ[11]॥ ੯ ॥ ਕਬਿੱਤ ॥ ਸੁਲਹੀ ਸਲਾਹੈ 'ਤੁਮ ਸਖਾ ਹੌ ਬਿਸਾਲ ਮੇਰੇ ਤੇਰੀ ਸੁਧਿ ਸੁਨਿ ਕੈ ਚਢਾਈ ਕਰਿ* ਆਇਓ੍ਂ । ਬੈਧੋਂ ਗੁਰੂ ਅਰਜਨ, ਲੇਹੁੰ ਮੈਂ ਪਕਰਿ ਕਰਿ, ਰਾਮਦਾਸ ਨਗਰੀ ਕੋ ਸਗਰੀ ਲੁਟਾਇਓ੍ਂ। ਤੋਹਿ ਸੋਂ ਮਿਲਾਪ ਕਰਿ, ਅਧਿਕ ਪ੍ਰਤਾਪ ਕਰਿ, ਰਿਪੁਨਿ ਸੰਤਾਪ ਕਰਿ, ਸ਼ਾਹੁ ਪਾਸ ਜਾਇਓ੍ਂ। ਸਭਿਕੋ ਸੁਨਾਇਓ੍ਂ, ਗੁਰੂ ਤੁਮਹਿੰ ਬਨਾਇਓ੍ਂ,ਸਖਾ ਕੋ ਸੁਖਦਾਇਓ੍ ਬਿਸਾਲ ਜਸ ਪਾਇਓ੍[12]' ॥੧੦॥ ਪ੍ਰਿਥੀਏ ਬਖਾਨੀ 'ਸਾਧ ਸਾਧ[13] ਪ੍ਰੀਤਿ ਠਾਨੀ,ਸ਼ੁਭ ਕੀਰਤਿ ਮਹਾਨੀ ਜਗ ਭਈ ਸਖਾ ਦੋਇਕੀ[14]। ਆਗਮਨ ਤੇਰੋ ਸੁਨਿ ਗਯੋ ਹੈ ਪਲਾਇ ਰਿਪੁ ਪੁਰੀ ਕੋ ਉਜਾਰੁ ਕਿਯੋ, ਵਸਤੁ ਨ ਕੋਇਕੀ[15]। ਮਹਾਂ ਸਮਰੱਥ ਤੁਮ ਨਾਮ ਲੀਏ ਕਾਮ ਹੋਹਿ, ਆਪ ਚਲਿਆਏ ਪੁਨਿਚਿੰਤਾ ਕਿਸ ਲੋਇ[16]ਕੀ।ਕ੍ਰਿੱਤ ਕ੍ਰਿੱਤ ਕੀਨਿ[17] ਸਭਿ ਕਾਜ ਕੋ ਸੁਧਾਰ ਦੀਨਿ,ਮੋ ਪੈ ਉਪਕਾਰਕੀਨਿ,ਰੀਤਿ ਤਰੁਤੋਇਕੀ[18]॥੧੧॥ਸ੍ਰੈਯਾ॥

[1]ਹੰਕਾਰੀ ਹੋ ਕਰਕੇ। [2]ਚਿਤ ਵਿਚ ਚਾ ਕਰਕੇ। [3]ਪ੍ਰੇਮੀ ਹੋਏ ਮਨ ਕਰਕੇ। [4]ਰੋਟੀ ਦੇਣੀ [ਅ:, ਜ਼ਿਆਫ਼ਤ]। [5]ਕ੍ਰਿਪਾ । [6]ਸੁਖਦਾਈ ਕਰਨ ਲਈ। [7]ਇਹ ਅਣਬਣ ਦੀ ਗਲ ਹੈ। [8]ਲੰਗਰ ਵਾਸਤੇ। [9]ਮੇਰਾ ਦੁਖ। [10]ਵੈਰੀ ਦੇ ਨਾਸ਼ ਕਰਤਾ। [11]ਮੇਰੇ ਨਾਲ ਝਗੜਾ। [12]ਸ਼ਾਬਾਸ਼ ਸ਼ਾਬਾਸ਼। [13]ਦੋਹਾਂ ਮਿੱਤ੍ਰਾਂ ਦੀ। [14]ਕੋਈ (ਕਿਸੇ)ਦੀ ਵਸਤੂ ਨਹੀਂ (ਇਥੇ ਰਹੀ)। [15]ਪੁਰਸ਼। [16]ਨਿਹਾਲ ਕੀਤਾ ਹੈ। [17]ਛਿੱਛ ਤੇ ਜਲ ਦੀ ਰੀਤੀ, ਦੋਇ ਮਿਲ ਇੱਕ ਲੁਪ ਹੁੰਦੇ ਹਨ।

*ਪਾ:--ਚਢਾਇ ਨਰ।

ਮੈਂ ਅਬਿ ਲੋਕ ਬੁਲਾਇ ਮਿਲਾਇਕੈ ਫੇਰ ਪੁਰੀ ਕੋ ਬਨਾਇ ਬਸਾਊਂ। ਜੋ ਉਜਰੇ ਉਜਰੇ ਸੋ ਰਹੋ,ਪੁਨਿ ਆਇਬਸੈਂ ਤਬਿ ਮੈਂ ਨ ਹਟਾਊਂ।ਆਪਪਧਾਨ ਕਰੋ ਘਰਕੋ ਸੁਖ ਹੋਹਿ ਤੁਮੈਂਇਮੁ ਨੀਤ ਮਨਾਊਂ"।ਸ਼ਾਹੁਸੋਂ ਮੇਲਰਹੋ ਨਿਤ ਬਾਢਤਿ ਚੌਗਨ[1]ਕਾਮ ਅਸੀਸਮੈਂਗਾਊਂ"॥੧੨॥ਕਬਿੱਤ॥ਸੁਲਹੀ ਸੁਲਹੀਸੁਧਿ[2] ਮਹਾਂ ਦੁਰਬੁੱਧੀ ਕੂਰ ਆਨੰਦ ਬਿਲੰਦ ਤੇ ਬਦਨ ਮੁਸਕਾਇ ਕਰਿ[3]। 'ਗਯੋ ਭਾਜ ਜਾਨਿ ਦੇਹੁ, ਕਾਹੇ ਤਿਸ ਨਾਮ ਲੇਹੁ,ਰਾਖੋ ਨਿਜ ਗੇਹ ਸਭਿ ਨਗਰੀ ਬਸਾਇ ਕਰਿ।ਫੇਰ ਬਸੈ ਆਇ ਕਰਿ ਬੈਰ ਕੋ ਲਗਾਇ ਕਰਿ, ਆਪ ਪੁਜ-ਵਾਇ ਕਰਿ ਧਨ ਸਮੁਦਾਇ ਕਰਿ[4]। ਦੀਜੈ ਮੋ ਸੁਨਾਇ ਕਰਿ, ਆਵੈਂ ਪੰਥ ਧਾਇ ਕਰਿ,ਤਬਿਹੀ ਗਹਾਇ ਕਰਿ ਦੇਵੋਂਮਰਵਾਇ ਕਰਿ'॥੧੩॥ਐਸੇ ਕਹਿ ਧੀਰ ਵੀਨ ਮਿਲੇ ਦੋਊ ਬੀਰ ਸਮ[5] ਪ੍ਰਿਥੀਆ ਪ੍ਰਸੰਨ ਭਯੋ ਨਿਜ ਧਾਮ ਆਇਊ।ਸੁਲਹੀ ਬਿਤਾਇ ਨਿਸਿ ਔਰ ਕਾਮ ਹੇਤ ਗਯੋ,ਹੁਤੋ ਪਾਤਿਸ਼ਾਹਿ[6] ਕੋ ਸੁ ਨੀਕੋ ਸੁਧਰਾਇਊਂ"। ਫੇਰ ਦਿੱਲੀ ਪੁਰਿ ਕੋ ਪਧਾਨੋ ਕੀਨ ਮੰਦ ਮਤਿ ਬਾਹਨੀ ਸਮੀਪ ਤੇ ਅਧਿਕ ਗਰਬਾਇਊ।-ਚਾਹੌਂ ਚਿਤ ਕਰੌਂ ਸੋਇ,ਆਗੇ ਨਾਂਹੀ ਅਰੈ ਕੋਇ,ਮਾਨੇ ਤੁਰਕੋਸ਼[7]ਬੈਨ,ਮੈਂ ਜਥਾ ਅਲਾਇਊਂ-॥੧੪॥ਰਾਮ-ਦਾਸ ਪੁਰੀ ਮੈਂ ਪ੍ਰਿਥੀਆ ਰਹਜੋ ਧਾਮਕਰਿ ਥੋਰੀਕੁਛ ਭੇਟਆਵੈ ਤਪਜੋ ਰਹੈ ਰਾਤ ਦਿਨ। ਲਾਲਸਾ ਦਰਬ ਕੀ-ਸਰਬ ਮੋਹਿ ਪੂਜੈਂ ਆਇ ਬਾਢੈ ਬਡਿ-ਆਈ-ਪਿਤ ਸਮਤਾ ਕੋ ਚਾਹੈ ਮਨ[8]। ਸੰਗਤਾਂ ਅਨੁਜ ਪਾਸ ਜਾਤਿਕੋ[10] ਬਿਲੋਕੈ ਸੁਨੈ,ਤਜੋਂ ਤਜੋਂ ਬਢੈ ਕ੍ਰੋਧ ਯੁਤ ਈਰਖਾਕੋ ਬੋਧਬਿਨ[11]।ਜੈਸੇ ਪਟ-ਬੀਜਨੋ ਚਹਤਿ ਰਵਿ ਬੀਜਨੋ ਨ ਜਾਨੈ ਤੇਜਛੀਜਨੋ[12]ਬਿਸਾਲਤਾ ਜਨਾਇ

---

[1]ਨਿਤ ਵਧਦਾ ਰਹੇ (ਤੇਰਾ) ਕੰਮ ਚੌਗੁਣਾ ਹੋਵੇ (ਇਹ)। [2]ਸੁਲਹੀ ਨੇ ਸੁਧ ਲੈਕੇ ਭਾਵ ਪ੍ਰਿਥੀਏ ਦੀਆਂ ਗਲਾਂ ਸੁਣਕੇ। [3]ਹਸਕੇ (ਕਹਿਆ)। [4]ਭਾਵ ਇਕੱਠਾ ਕਰੇ। [5]ਭਰਾਵਾਂ ਵਾਙੂੰ। [6](ਜੋ) ਪਾਤਸ਼ਾਹ ਦਾ ਸੀ। [7]ਸੁਧਾਰਨ ਲਈ। [8]ਭਾਵ ਜਹਾਂਗੀਰ। [9]ਪਿਤਾ ਜੀ ਦੀ ਬਰਾਬਰੀ ਨੂੰ ਮਨ ਵਿਖੇ ਚਾਹੁੰਦਾ ਹੈ। [10]ਛੋਟੇ ਭ੍ਰਿਰਾ ਪਾਸ ਜਾਂਦੀਆਂ ਨੂੰ। [11]ਵਿਚਾਰ ਤੋਂ ਬਿਨਾ। [12]ਜਿਵੇਂ ਟਿਟਾਣਾ(ਮਾਨੋ ਆਪਣੀ ਵਡਿਆਈ ਜਣਾ ਕੇ ਚਾਹਵੇ)'ਰਵਿ+ਬੀ+ਜਨੋਂ=ਕਿ ਮੈਂ ਬੀ ਸੂਰਜ ਜਾਣਿਆ ਜਾਵਾਂ (ਪਰ ਉਹ ਅਪਣੇ) ਢਾਨਣੇ ਦੇ ਛੋਟਾਪਨ ਨੂੰ ਨਹੀਂ ਜਾਣਦਾ। (ਅ) (ਰਵਿ+ਬੀ+ਜਨੋ=ਕਿ) ਸੂਰਜ (ਮੈਂ ਅਪਣਾ ਆਪ) ਜਣਾਵਾਂ, ਪਰ ਨਹੀਂ ਸਮਝਦਾ (ਕਿ ਜਦੋਂ ਆਪ ਜਣਾਉਣ ਲਈ ਮੈਂ ਸੂਰਜ ਸਾਹਮਣੇ ਆਯਾ ਤਾਂ ਮੇਰਾ) ਤੇਜ ਛਿੱਜ ਜਾਵੇਗਾ। (ਦਿਨ ਵੇਲੇ ਟਿਟੋਣੇ ਦੀ ਚਮਕ ਨਹੀਂ ਰਹਿੰਦੀ।)

ਜਨੁ ॥ ੧੫ ॥ ਪਤਿਸ਼ਾਹ ਪੰਚਮ ਪ੍ਰਪੰਚ ਕੋ ਨ ਰੰਚ ਜਾਨੈ[1] ਸੂਧੋ ਈ ਸੁਭਾਵ ਰਹੈ ਗ੍ਯਾਮ ਤਿਸ ਜਾਇ ਕਰਿ। ਪਰਉਪਕਾਰ ਹੇਤ ਧਾਰਨ ਸਰੀਰ ਕਰਸੋ ਜਹਾਂ ਰਹੈਂ ਤਹਾਂ ਚਹੈਂ ਹਿਤ ਸਮਦਾਇ ਨਰ।ਪੂਰਬ ਕਰਾਏ[2] ਧਾਮ ਥਾਸਿਬੇ ਕੋ ਅਭਿਰਾਮ, ਜੋਤੇ ਮੈਂ ਸੁਖੇਨ ਬਸੈਂ ਤੇਤੋ ਕੀਨਿ ਥਾਇਂ ਬਰ। ਗਏ ਸੰਗ ਲੋਕ ਜੇਈ ਬਸੈਂ ਕਰਿ ਓਕ[3] ਤੇਈ,ਗੁਰੂ ਕੀ ਸ਼ਰੈਨ ਮੈਂ ਅਸ਼ੋਕ ਸੁਖ ਪਾਇ ਉਰ॥੧੬॥ਪੁਨ ਲਗਵਾਯੋ ਕੂਪ ਮਹਿਮਾ ਅਨੂਪ ਭਨੀ,ਨਾਮ ਹੈ ਛਿਹਰਟਾ ਅਜੌ ਸੁ ਲਗ ਜਾਨੀਯਹਿ ॥ ਮੱਜਨ ਜੋ ਕਰੈਂ ਨਰ, ਪਾਪਨ ਸੋ ਪਰਹਰਿ[4] ਜੋਗ ਹ੍ਵੈ ਸੁਰਗ[5] ਕੇ ਸਗਲ ਸੁਖਦਾਨੀਅਹਿ। ਮਾਸ ਮਾਸ ਪ੍ਰਤਿ ਇਸ਼ਨਾਨੈ ਇਸ ਥਾਨ ਆਨਿ*ਨੰਦਨ[6]ਅਨੰਦ ਲਹਿ ਨਾਰੀ ਦੁਖਹਾਨੀਅਹਿ।ਬਾਂਛਤਿ ਅਪਰ ਲਹੈਂ, ਦੋਸ਼ਨ ਕੋ ਦਹੈ ਨਰ, ਸਤਿਗੁਰੂ ਸ਼ਰਧਾ ਬਿਲੰਦ ਹੋਇ ਮਾਨੀਅਹਿ ॥੧੭॥ ਕਵਿੱਤ॥ਆਏ ਦੇਸ਼ ਦੇਸ਼ ਤੇ ਬਿਸੇਸ਼†ਲੈ ਉਪਾਇਨ ਕੋ ਬੂਝਿ ਬੂਝਿ ਜਾਤਿ ਹੈਂ ਵਡਾਲੀ ਗੁਰ ਪਾਸ ਕੋ।ਅਨਿਕ ਪਦਾਰਥ ਸਕਾਰਥੇ ਕਰਤਿ ਨਰ ਅਰਪੈਂ ਚਰਨ ਭੀਰ,ਬੋਲੈਂ ਅਰਦਾਸ ਕੋ।ਭੀਰ ਭਈਰਹੈਇਕ ਆਵਤਿ ਹੈ ਜਾਤਿ ਕੇਈ, ਸੇਵਾ ਕੋ ਕਮਾਵੈਂ ਕੇਈ ਹੇਰਿ ਸੁਖਰਾਸ ਕੋ[7]। ਕਰਤੇ ਕਰਾਹੁ ਬਹੁ ਬਰਤੇ ਉਮਾਹ ਹੋਤਿ ਹਰਤੇ[8] ਉਪਾਧਿ ਗਨ, ਧਰਤੇ ਪ੍ਰਕਾਸ਼[9]ਕੋ॥੧੮।ਖੁਰਾਸਾਨ,ਕਾਬਲ,ਪਿਸ਼ੌਰ,ਕਸ਼ਮੀਰਪੁਰਿ‡,ਧੰਨੀ,ਘੋਪ, ਲੰਮੇਦੇਸ਼ ਆਵੈਂ ਦਰਸਾਨਿ ਹਿਤ[10]।ਬਲਖਬੁਖਾਰਾ,ਮੁਲਤਾਨਤੇ ਮਹਾਂਨਨਰ ਸੰਗਤਿ ਪਹੁਚੈ ਆਇਕੋਟ ਅਰਪਾਨਿ[11] ਹਿਤ।ਔਰ ਦੂਰਿਦੂਰਿ ਤੇ ਹਦੂਰ[12]

---

[1]ਭਾਵ ਗੁਰੂ ਅਰਜਨ ਸਾਹਿਬ ਜੀ ਓਚਕ ਭੁਰਬੀ ਛਲ ਨਹੀਂ ਜਾਣਦੇ। [2]ਬਣਵਾਏ। [3]ਘਰ। [4]ਦੂਰ ਕਰਕੇ। [5]ਸੁਰਗ ਦੇ ਲਾਇਕ। [6]ਪੁੱਤ੍ਰ ਦਾ। [7]ਹੋਰ ਵਾਂਛਤ (ਵਰ) ਲਏਗਾ। [8]ਦੇਖਦੇ ਹਨ ਸੁਖਾਂ ਦੀ ਖਾਣ, ਭਾਵ (ਸ਼੍ਰੀ ਗੁਰੂ ਅਰਜਨ ਦੇਵ ਜੀ) ਨੂੰ। [9]ਨਾਸ਼ ਕਰਦੇ। [10]ਗ੍ਯਾਨ। [11]ਦਰਸ਼ਨ ਕਰਨ ਵਾਸਤੇ। [12]ਅਰਪਣ। [13]ਹਜ਼ੂਰੀ ਵਿਚੋਂ।

*ਪਾਃ -ਜੋਈ। †ਪਾਃ–ਬਿਸਾਲ। ‡ਪਾਃ–ਪੁਨ।

[ਪਿਛਲੇ ਪੰਨੇ ਦੇ ਪਦਾਰਥ ਦੀ ਬਾਕੀ]

(ਏ) ਬੀਜਨੋ=ਪੱਖਾ। ਟਟੋਣਾ ਚਾਹੁੰਦਾ ਹੈ ਕਿ ਸੂਰਜ (ਮੈਨੂੰ) ਪੱਖਾ ਕਰੇ। (ਪਰ ਨਹੀਂ ਜਾਣਦਾ ਕਿ ਸੂਰਜ ਚੜ੍ਹਦੇ ਸਾਰ ਹੀ ਉਸਦਾ) ਤੇਜ ਛਿੱਜ ਜਾਏਗਾ। (ਸ) ਸੰਭਾਵਨਾ ਇਹ ਭੀ ਹੈ ਕਿ ਏਥੇ ਪਾਠ ਸੀ 'ਰਵਿ ਬੀਜਨੋ'=ਟਟੋਣਾ ਚਾਹੁੰਦਾ ਹੈ ਕਿ ਮੈਂ ਸੂਰਜ ਹੋ ਜਾਵਾਂ। ਪਰੰਤੂ ਜਿਨ੍ਹੇ ਨੁਸਖੇ ਲਿਖਤੀ ਅਰ ਛਾਪੇ ਦੇ ਅਸਾਂ ਵੇਖੇ ਹਨ ਸਭਨਾਂ ਵਿਚ ਪਾਠ ਬੀਜਨੋ ਹੈ, ਬੀਜਨੋ ਨਹੀਂ। (ਹ) ਚਹਤਿ+ਰਵਿ+ਸੀ+ਜਨੋਂ=ਮਾਨੋਂ ਚਾਹੁੰਦਾ ਹੈ (ਬੀਅ=) ਦੂਸਰਾ ਸੂਰਜ (ਬਣਨਾ)।

ਪੂਰ ਕਾਮਨਾ ਕੋ ਰੂਰ ਮੁਖ ਦੇਖਤੇ ਜ਼ਰੂਰ ਹਰਖਾਨ ਹਿਤ।ਸਦਾ ਸੁਖ ਮਾਨਿ ਚਿਤ ਕੋਊ ਰਹੈਂ ਪਾਸ ਨਿਤ, ਸੇਵਤਿ ਸੁਜਾਨ ਚਿਤ ਲੈਨਿ ਰਿਦੈ ਗਯਾਨ ਹਿਤ॥੧੯॥ਦੂਸ਼ਮਨ ਦੇਖਿ ਦੇਖਿ ਦਾਹ ਹੋਤਿ ਦਖੀ ਬਹੁ,ਜਰੀ ਹੂੰ ਨ ਜਾਇ ਖੁਨਸਾਇਂ ਨਿੰਦੁ ਭਾਖਤੇ। ਬਕ ਕੋ[1] ਕਰਮ ਕਰੈਂ, ਹੰਸਨਿ ਕੀ ਰੀਸਿ ਧਰੈਂ ਉਘਰੈ ਕਪਟ ਜਾਨੈਂ ਧਨ ਅਭਿਲਾਖ ਤੇ[2]।ਬਸ ਨ ਬਸਾਇ[3]ਠਾਨੇ ਅਨਿਕ ਉਪਾਇ ਮੂਢ,ਝੂਠੇ ਹ੍ਵੈ ਬਿਬਾਦ ਤੇ ਮਹਾਂਨ ਮਨ ਮਾਖਤੇ[4]।ਰਿਦੈ ਗੋਪ ਰਾਖਤੇ ਬਿਲੰਦ ਬਿਸ਼ੈ ਕਾਂਖਤੇ ਬਡ੍ਹਨੋਂ ਕੀ ਸੀਮ ਨਾਖਤੇ[5] ਨਾ ਸੇਵਾ ਬਿਖੈ ਗਾਖਤੇ[6] ॥ ੨੦ ॥ ਸ੍ਰੈਯਾ॥ ਗ੍ਰਾਮ ਵਡਾਲੀ ਬਸੇ ਸੁਖ ਸੋਂ ਨਵ ਮਾਸ ਤਹਾਂ ਇਸ ਭਾਂਤਿ ਬਿਤਾਏ।ਸਿੱਖ ਸਮੂਹ ਕੀ ਸ਼ੋਧ ਕਰੈਂ ਸਤਿਨਾਮ ਰਟੈਂ ਲਿਵ ਦੋਤਿ ਲਗਾਏ। ਮੇਲਿ ਰਹੈ ਬਹੁ ਸੰਗਤ ਕੋ, ਧਨਿ ਬ੍ਰਿੰਦ ਪਦਾਰਥ ਭੇਟ ਚੜ੍ਹਾਏ। ਸੋ ਉਪ-ਕਾਰ ਕੋ ਕਾਰਨ ਸ਼੍ਰੀ ਗੁਰ ਕੂਪ* ਤੇ ਆਦਿਕ ਦੇਂ ਬਨਵਾਏ ॥ ੨੧ ॥ ਦੇਗ ਚਲੈ ਦਿਨ ਰੈਨਿ ਨਿਰੰਤਰ, ਬ੍ਰਿੰਦ ਮਸੰਦ ਹੀ ਕਾਰ ਗੁਜ਼ਾਰੈਂ । ਆਪ ਗੁਰੂ ਧਨ ਕੋ ਨ ਛੁਵੈਂ ਕਰ ਸੇਵਕ ਆਨਿ ਧਰੈਂ ਜੁ ਅਗਾਰੈਂ। ਲੇਹਿੰ ਸੰਭਾਰ ਪਦਾਰਥ ਜੋ ਸਭਿ ਪੈ ਖਰਚੈਂ ਜਿਮ ਆਪ ਉਚਾਰੈਂ।ਕੇਵਲ ਹੇਤ ਸਭੈ ਉਪ-ਕਾਰ ਕੇ, ਹੇਰਿ ਤ੍ਰਿਲੋਕ† ਪ੍ਰਸੰਸ ਪਸਾਰੈਂ ॥੨੨॥ ਮਾਸ ਚਢਨੋ ਦਸਮੋ ਗ੍ਰਭ ਕੋ ਜਬਿਹੋਤਿ ਭਯੋ ਸੁ ਪ੍ਰਸੂਤ ਸਮੋ।ਧਾਇ[7]ਜਿ ਸਯਾਨੀ ਬੁਲਾਇਲਈਤਬਿ, ਆਨਿ ਅਸੀਸ ਦੀ ਨੰਦ ਜਮੋ[8]। ਕੋਸ਼ਠ ਅੰਤਰਿ ਦੀਪਕ ਆਠ ਦਿਪਾਇ ਧਰੇ ਕਰਿ ਦੂਰਿ ਤਮੋ[9]।ਸੌਨ[10] ਸਭੈ ਸ਼ੁਭ,ਵਾਰ ਨਿਛੱਤ੍ਰਨਿ ਨੌਗ੍ਰਹ ਆਨਿਕੈ ਕੀਨਿ ਨਮੋ[11]॥੨੩॥ਸੈਮਤ ਸੋਲਹਿ ਸੈ ਅਰੁ ਬਾਵਨ ਹਾੜ ਇਕੀਸਵੀ ਕੋ[12] ਦਿਨ ਸੋਊ।ਜਾਮਨੀ ਆਧਿ ਬਿਤੀਤਿ ਭਈ ਜਬਿ,ਪੁੱਖਨ ਨਿਛੱਤ ਸਮੋ ਤਬਿ ਹੋਊ। ਔਰ ਭਲੇ ਗ੍ਰਿਹ ਰਾਜ ਕੋ ਜੋਗ[13] ਭਾ ਰੂਪ ਮਨੋਗ ਸੁ ਬਾਲਕ ਜੋਊ। ਧਾਇਨਿ ਸੇਵਤਿਤੇ ਜਨ ਮਨੋ ਸੁਨੁ[14] ਦੇਖਿ ਅਨੰਦ ਕਰੈ ਸਭਿ ਕੋਊ॥੨੪॥

---

[1]ਬਗਲੇ ਦੇ। [2]ਧਨ ਦੀ ਇੱਛਾ ਵਾਲੇ ਹਨ। [3]ਵਸ ਨਹੀਂ ਚਲਦਾ। [4]ਝਗੜਾ ਕਰ ਝੂਠੇ ਹੁੰਦੇ ਹਨ ਤੇ ਬੜਾ ਮਨ ਵਿੱਚ ਰੁੱਸਾ ਕਰਦੇ ਹਨ। [5]ਹੱਦ ਲੰਘ ਜਾਂਦੇ ਹਨ। [6]ਭਾਵ ਸੇਵਾ ਵਿਚ ਨਹੀਂ ਲਗਦੇ। [7]ਦਾਈ। [8]ਪੁਤਰ ਜੰਮਣ ਦੀ। [9]ਅੰਧੇਰਾ ਦੂਰ ਕਰਨ ਲਈ। [10]ਸ਼ਗਨ। [11]ਨਵਾਂ ਗ੍ਰੋਹਾਂ ਨੇ ਆਕੇ ਨਮਸਕਾਰ ਕੀਤੀ (ਗੁਰੂ ਜੀ ਨੂੰ) । [12]੧੬੫੨ ਹਾੜ ਦੀ ੨੧ਵੀਂ ਦਾ। [13]ਰਾਜ ਗ੍ਰੋਹਾਂ ਦਾ ਮੇਲ। [14]ਪੁੱਤ੍ਰ [ਸ੍ਰੁਸ਼ਃ, ਸ਼ੂਨੁ]।

*ਇਹ ਪੁਰਾਤਨ ਖੂਹ ਵਡਾਲੀ ਸਾਹਿਬ ਵਿਖੇ ਸ਼੍ਰੀ ਜਨਮ ਸਥਾਨ ਗੁਰਦਵਾਰੇ ਦੇ ਦਰਵਜੇ ਦੇ ਸਾਹਮਣੇ ਕੋਲ ਵਾਰ ਹੀ ਹੁਣ ਤਕ ਵਿਦਮਾਨ ਹੈ। †ਪਾ:—ਹੇਰਤਿ ਲੋਕ।

ਵੋਹਗ॥ ਆਦਿਤਵਾਰ[1] ਸੁ ਦਿਨ ਮਹਾਂ ਥਿਤਿ ਇਕਾਦਸ਼ੀ ਜਾਨਿ। ਸੁਕਲ ਪੱਖ ਆਖਾੜ ਕੋ[2]ਪ੍ਰਗਟੇ ਗੁਰੂ ਮਹਾਂਨ॥੨੫॥ਸ੍ਰੈਯਾ॥ ਚਾਰੂ ਪ੍ਰਕਾਸ਼ ਅਵਾਸ[3] ਭਯੋ ਪਿਖਿ ਧਾਇਨ ਬੇ ਬਸਿ ਹ੍ਵੈਬਲਿਹਾਰੂ[4]।ਹਾਰੂ ਉਦਸੋ ਮਨ ਕੋ ਜਨੁ ਚੰਦ ਬਿਲੰਦ ਸਰੂਪ ਸੁਭੈ ਸਮ ਮਾਰੂ[5]।ਮਾਰੂ ਰਿਪੂਨ ਕੋ[6],ਸੇਵਕ ਤਾਰਕ,ਮੋਹਨੀ ਮੂਰਤਿ ਬੁੱਧਿਉਦਾਰੂ[7]।ਦਾਰੂ ਸੁਦੋਸ਼ ਹੁਤਾਸਨ ਭਾ[8]ਬਲ ਪ੍ਰਾਕ੍ਰਮ ਜਾ ਬਿਥਰੈ ਦਿਸ ਚਾਰੂ[9]॥੨੬॥ਦੀਪਕ ਮੰਦ ਬਿਲੰਦ ਪ੍ਰਕਾਸ਼ ਤੈ[10],ਧਾਇ ਭਈ ਬਿਸਮੈ ਹਰਖਾਵਤਿ।—ਬਾਲ ਅਨੇਕ ਭਏ ਮਮ ਹਾਥ,ਨਹੀਂ ਇਸ ਕੇ ਸਮ ਕੋ ਦੁਤਿ ਪਾਵਤਿ। ਸੁੰਦਰ ਸੁਰਤਿ ਸ਼ੋਭ ਤੇ ਪੂਰਤਿ ਸ਼੍ਰੀਮੁਖ ਮੰਦ ਮਨੋ ਮੁਸਕਾਵਤਿ[11]। ਆਪ ਕੋ ਪੀਰ ਨ ਮਾਤ ਕੋ ਪੀਰ, ਸਧੀਰ ਪ੍ਰਸੰਨਤਾ ਭੂਰ ਉਪਾਵਤਿ—॥੨੭॥ਕਵਿੱਤ॥ਬੀਜਰੀ[12]ਪ੍ਰਕਾਸ਼ੈ ਜਿਮ,ਤੇਜਕੋ ਉਜਾਸੈ ਤਿਮ,ਲੋਚਨਕੋ ਭਾਸੈ ਭਥਿ ਰੰਗ ਕੋ ਸੁਨਾਯੋ ਹੈ। 'ਜਨਮਜੋ ਸਪੁਤ' ਸੁਨਿ ਧਾਇਨ ਤੇ ਪੂਤ ਮਨਾ ਕਲਮਖਧੂਤ[13]*ਕੇ ਰਿਦਾ ਸੁ ਹਰਿਖਾਯੋ ਹੈ[14]। ਬਿੰਦ ਤਾਪ ਤਾਪਤੇ ਸੁ ਪ੍ਰੇਮ ਕੇ ਪ੍ਰਤਾਪ ਤੇ ਸਦੀਵ ਨਾਮ ਜਾਪਤੇ ਮਨੋਂ ਸੁ ਪ੍ਰਭੂ ਪਾਯੋ ਹੈ।ਰੰਕ ਨਿਤ ਐਨ ਤੇ ਕਲਪਤਰੁ ਲੈਨਿ ਤੇ ਜਸੋਂ,ਕੌਨ ਭਨੈ ਬੈਨਤੇ ਜਿਤਿਕ ਮੋਦ ਛਾਯੋ ਹੈ[15]॥ ੨੮॥ਚਾਹੈ ਚਿਰਕਾਲਕੀ ਜੁ ਕਾਮਨਾ ਬਿਸਾਲ ਕੀ ਸ਼ਰੀਕਨਿਕੇ ਸਾਲ[16]ਕੀ ਬਿਨਾਸੀ ਚਿੰਤ ਮਨ ਕੀ।ਕਮਲ ਸਮਾਨ ਭੀਪ੍ਰਫੁੱਲਿਤਿ ਮਹਾਨਤਥਿ ਬਾਨੀ ਸੁਖਦਾਨੀ ਸੁਨਿ[17]ਜੈਸੇ ਮੋਰ ਘਨ ਕੀ[18]।ਜਵਰ ਜਰਾਵ ਭੀਨ[19] ਧਾਇ ਕੈ

---

[1]ਐਤਵਾਰ। [2]ਚਾਨਣਾ ਪੱਖ ਹਾੜ ਨੂੰ। [3]ਘਰ ਵਿਚ। [4]ਦਾਈ ਆਪੇ ਤੋਂ ਬਾਹਰ ਹੋਕੇ ਬਲਿਹਾਰ ਹੁੰਦੀ ਹੈ। [5]ਮਨ ਨੂੰ ਹਰਨ ਵਾਲਾ ਮਾਨੋਂ ਚੰਦ੍ਰਮਾ ਉਦੈ ਹੋਯਾ, ਕਾਮ ਵਾਂਙ (ਸੋ) ਸ੍ਰੇਸ਼ਟ ਸਰੂਪ ਸ਼ੋਭਦਾ ਹੈ। (ਅ) ਹਾਰੂ=ਕਵੀਆਂ। (ਜਨਾਂ ਦੇ ਮਨ ਰੂਪੀ) ਕਵੀਆਂ (ਦੇ ਖਿੜਾਵਨ ਨੂੰ) ਉੱਚੇ ਚੰਦ੍ਰਮਾਂ ਵਤ ਉਦੇ ਹੋਏ (ਜਿਨ੍ਹਾਂ ਦਾ) ਕਾਮ ਵਰਗਾ (ਸੁੰਦਰ) ਸਰੂਪ ਸ਼ੋਭਦਾ ਹੈ। [6]ਵੈਰੀਆਂ ਦੇ ਮਾਰਨਹਾਰ ਦਾ। [7]ਮੋਹ ਲੈਣ ਵਾਲੀ ਸੂਰਤ ਤੇ ਸ੍ਰੇਸ਼ਟ ਬੁੱਧੀ ਵਾਲਾ। [8]ਦੋਸ਼ਾਂ ਰੂਪ ਲਕੜਾਂ (ਨੂੰ) ਅੱਗ ਰੂਪ ਹੋਏ। [9]ਜਿਨ੍ਹਾਂ ਦਾ ਬਲ ਤੇ ਪ੍ਰਾਕ੍ਰਮ ਚਾਰ ਦਿਸ਼ਾ ਵਿਚ ਪਸਰੇਗਾ। [10](ਗੁਰੂ ਜੀ ਦੇ) ਬੜੇ ਪ੍ਰਕਾਸ਼ ਕਰ ਦੀਵੇ ਮੰਦ ਪੈ ਗਏ। [11]ਚੋੜਾ ਚੋੜਾ ਮਾਨੋ ਹਸਦੇ ਹਨ। [12]ਬਿਜਲੀ। [13]ਪਾਵਨ [ਸੰਸਃ ਕਲਮਖਧੂਤ=ਪਾਪ ਜਿਸਦੇ ਨੇੜੇ ਨਾ ਢੁੱਕ ਸਕਣ]। [14]ਪਵਿੱਤ੍ਰ ਮਨ ਵਾਲੀ ਤੇ ਪਾਵਨ (ਮਾਤਾ ਜੀ) ਦਾ ਦਿਲ ਦਾਈਆਂ ਤੋਂ ਸੁਣਕੇ 'ਸਪੁਤ੍ਰ ਜਨਮਿਆ ਹੈ' ਖਿੜ ਗਿਆ। [15]ਜਿਤਨਾ ਅਨੰਦ ਹੋਇਆ ਹੈ ਕੌਨ ਬਚਨਾਂ ਨਾਲ ਕਹੇ। [16]ਦੁਖ। [17] (ਦਾਈ ਦੀ) ਬਾਣੀ ਸੁਣਕੇ। [18]ਬਦਲ ਦੀ (ਬਾਣੀ)ਸੁਣਕੇ ਜਿਵੇਂ ਮੋਰ। [19]ਗਹਿਣੇ ਜੜਾਉਆਂ ਨਾਲ ਖਚਤ।

*ਪਾਃ—ਕਲਖ ਮਧਤ।

ਸੁ ਹਾਥ ਦੀਨਿ, ਆਨੰਦ ਉਦਧਿ ਮੀਨ ਰੀਤਿ ਸਖੀ ਜਨ ਕੀ[1]। ਚੀਰਨ ਕੋ ਦੇਤਿ ਹੈ ਦਰਬ ਕੋਈ ਲੇਤਿ ਹੈ, ਸੁ ਦਾਸੀ ਦੌਰ ਦੌਰ ਕਰੈਂ, ਕਹੈਂ ਜਸੋਂ ਬਚਨ ਕੀ[2]॥੨੯॥ਦੋਹਰਾ॥ਅਧਿਕ ਮਹਿਦ ਉਤਸਾਹ ਕੋ ਰੰਗਾ ਕੀਨ ਅਨੰਦ। ਘਰ ਅੰਤਰਿ ਸਭਿ ਇਸੀ ਬਿਧਿ ਬਖਸ਼ੀ ਬਖਸ਼ ਬਿਲੰਦ॥੩੦॥ਸਦਨ ਬਿਖੈ ਮੋਵਸੋ ਨਹੀਂ ਪੂਰਨ ਹੈ ਭਤਕਾਲ।ਨਿਕਸਸੋ ਬਾਹਰ ਉਛਰ ਕਰਿ[3]ਉਤਸਵ ਸੁਖਦ ਬਿਸਾਲ॥ ੩੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸ਼੍ਰੀ ਹਰਿ ਗੋਬਿੰਦ ਜਨਮ' ਪ੍ਰਸੰਗ ਬਰਨਨੰਨ ਨਾਮ ਚਤੁਰਥੋ ਅੰਸੂ ॥੪॥

੫. [ਬਾਲਾ ਬੁੱਢਾ ਜੀ ਸਾਹਿਬਜ਼ਾਦੇ ਜੀ ਦੇ ਦਰਸ਼ਨ ਕਰਨ ਆਏ]।

ਦੋਹਰਾ ॥ ਇਕ ਦਾਸੀ ਦੌਰਤਿ ਗਈ ਗੁਰ ਅਰਜਨ ਜਿਸੁ ਥਾਨ। ਕਰਤਿ ਉਡੀਕਨਿ ਸੁਤ ਜਨਮ ਜਾਗਤਿ ਕ੍ਰਿਪਾ ਨਿਧਾਨ ॥ ੧ ॥ ਸ੍ਰੈਯਾਛੰਦ ॥ ਸਿਮ ਰਹਿੰ ਅਬਿਨਾਸ਼ੀ ਪੁਰਸ਼ੋਤਮ[4]'ਸੰਤਸ ਨਾਮ'ਸ਼੍ਰੀ ਬਦਨ ਉਚਾਰ। ਸੁਠ ਪ੍ਰਯੰਕ ਪਰ ਪ੍ਰਭੂ ਬਿਰਾਜਹਿੰ ਬੈਠੇ ਏਕਲ ਬੁੱਧਿ ਉਦਾਰ। ਸੁਧਿ ਦੀਨਸਿ ਦਾਸੀ ਕਹਿ ਬਾਨੀ 'ਸ਼੍ਰੀ ਗੁਰ ਜਨਮਸੋਂ ਪੁੱਤ੍ਰ ਤੁਮਾਰ। ਅਤਿ ਅਨੰਦ ਹੁਇ ਸਦਨ ਅੰਦਰੇ ਉਤਸਵ ਕਰਤਿ ਸਰਬ ਹੀ ਨਾਰਿ'॥੨॥ਸੁਤਜਨਮਨਿਕੋ ਬੈਨ ਸ਼ੁਨਿ ਸੁਨਿ ਸ਼੍ਰੀ ਅਰਜਨ ਮਨ ਅਨੰਦ ਉਦਾਰ।ਹਾਥ ਬੰਦ ਕਰਿ ਬੰਦਨ ਕੀਨਸਿ ਸ਼੍ਰੀ ਪਰਮੇਸ਼ੁਰ ਧਯਾਨ ਸੁ ਧਾਰਿ। ਉਮਗਸੋ ਪ੍ਰੇਮ ਛੇਮ ਕੋ ਕਰਤਾ ਨਿਸ ਦਿਨ ਬਸੈ ਜੁ ਰਿਦੈ ਅਗਾਰ[5]। ਜਾਮ ਜਾਮਨੀ ਤੇ ਕਿਯ ਮੱਜਨ ਬਹੁਰ ਬਿਰਾਜੇ ਆਸਨ ਛਾਰਿ॥੩॥ਸੁਤ ਪਰਥਾਇ ਸਬਦ ਸ਼ੁਭ ਕੀਨਹੁ,—ਮਹਾਂ ਪੁਰਖ ਅਵਤਾਰ ਸੁਜਾਨ। ਅਨਿਕ ਨਰਨ ਪਰ ਪਰਉਪਕਾਰੀ ਦੈਗੋ ਦੁਸ਼ਟਨ ਦੰਡ ਮਹਾਨ।ਪੀਰੀ ਅਰੁ ਮੀਰੀ ਕਹੁ ਬਰਤਹਿ ਨਈ ਰੀਤਿ ਬਿਦਤਾਇ ਜਹਾਨ। ਪਹਿਰਹਿ ਸ਼ਸਤ੍ਰ ਤਖਤ ਪਰ ਬੈਠਹਿ ਬੈਸ ਬਧਾਇ ਜੁਗਨਿ ਲਗਿ ਮਾਨ[6]॥੪॥ਦੋਹਰਾ॥ਕੁਲ ਕੁਖਨ ਦੁਖਨਿ ਰਿਪੁਨਿ[7]ਪ੍ਰੁਖਨ ਤੇਜ ਪ੍ਰਚੰਡ[8]।ਤਮ ਦੁਸ਼ਟਨ[9]ਖੈ ਕਰਨਿ ਕੋ ਦੇ ਸੰਘਰ[10]ਮਹਿੰ ਡੰਡ ॥੫॥ ਸੋਰਠਾ ॥ ਰਿਦੈ ਅਨੰਦ ਬਿਲੰਦ ਪ੍ਰਭੂ ਮੁਕੰਦ ਕੋ ਪ੍ਰੇਮ ਉਰ। ਸ਼ਬਦ ਬਦਤਿ ਸੁਖਕੰਦ ਆਸਾ ਰਾਗ ਸੁ ਗਾਇ ਗੁਰ ॥੬॥ ਸ਼੍ਰੀ ਮੁਖਵਾਕ ਆਸਾ ਮਹਲਾ ੫ ॥

ਸਤਿਗੁਰ ਸਾਚੈ ਦੀਆ ਭੇਜਿ ॥ ਚਿਰੁ ਜੀਵਨੁ ਉਪਜਿਆ ਸਿੰਜੋਗਿ ॥

---

[1]ਸਮੁੰਦ੍ ਵਿਚ ਮੱਛੀ ਵਾਙੂ ਦਾਸ। ਦਾਸੀ ਦੀ ਰੀਤ ਹੈ। ਭਾਵ, ਦਾਸ ਦਾਸੀਆਂ ਬੜੇ ਅਨੰਦ ਹਨ। [2]ਜਿਵੇਂ ਬਚਨ(ਮਾਤਾ ਜੀ) ਕਹਿਦੇ ਹਨ। [3]ਉੱਛਲਕੇ [4]ਰਿਦੇ ਰੂਪੀ ਘਰ ਵਿਚ।[5]ਜੁੱਗਾਂ ਤੀਕਜਾਣੋ। [6]ਮੱਤ੍ਰੂਆਂ ਨੂੰ ਦੁਖ ਦੇਣ ਵਾਲੇ। [7]ਤਿਖੇ ਤੇਜ ਵਾਲੇ ਸੂਰਜ (ਰੂਪ)।[8]ਦੁਸ਼ਟਾਂ ਰੂਪੀ ਅੰਨ੍ਹੇਰੇਨੂੰ। [9]ਜੰਗੀ

ਉਦਰੈ ਮਾਹਿ ਆਇ ਕੀਆ ਨਿਵਾਸੁ ॥ ਮਾਤਾ ਕੈ ਮਨਿ ਬਹੁਤੁ ਬਿਗਾਸੁ ॥ ੧ ॥ ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥ ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥ ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥ ਮਿਟਿਆ ਸੋਗੁ ਮਹਾ ਅਨੰਦੁ ਥੀਆ ॥ ਗੁਰਬਾਣੀ ਸਖੀ ਅਨੰਦੁ ਗਾਵੈ ॥ ਸਾਚੇ ਸਾਹਿਬ ਕੈ ਮਨਿ ਭਾਵੈ ॥ ੨ ॥ ਵਧੀ ਵੇਲਿ ਬਹੁ ਪੀੜੀ ਚਾਲੀ ॥ ਧਰਮ ਕਲਾ ਹਰ ਬੰਧਿ ਬਹਾਲੀ ॥ ਮਨ ਚਿੰਦਿਆ ਸਤਿਗੁਰੂ* ਦਿਵਾਇਆ ॥ ਭਏ ਅਚਿੰਤ ਏਕ ਲਿਵ ਲਾਇਆ ॥ ੩ ॥ ਜਿਉ ਬਾਲਕੁ ਪਿਤਾ ਉਪਰਿ ਕਰੇ ਬਹੁ ਮਾਣੁ ॥ ਬੁਲਾਇਆ ਬੋਲੈ ਗੁਰ ਕੈ ਭਾਣਿ ॥ ਗੁਝੀ ਛੰਨੀ ਨਾਹੀ ਬਾਤ ॥ ਗੁਰੁ ਨਾਨਕੁ ਤੁਠਾ ਕੀਨੀ ਦਾਤਿ* ॥ ੪ ॥ ੭ ॥ ੧੦੨ ॥

ਇਲਾਵਲੁ ਮਹਲਾ ੫ ॥ ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮ੍ਹਾਰਿਆ ॥ ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥ ੧ ॥ ਕਾਰਜੁ ਸਤਿਰੁ ਆਪਿ ਸਵਾਰਿਆ ॥ ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥ ੧ ॥ ਰਹਾਉ ॥ ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਮਾਰਿਆ ॥ ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥ ੨ ॥ ੫ ॥ ੨੩ ॥

ਦੋਹਰਾ ॥ [੧]ਸਤਿਗੁਰ ਨਾਨਕ ਦੀਨ ਸੁਤ ਚਿਰਜੀਵੀ ਜਗ ਮਾਂਹਿ। ਚਿਤ ਅਪੁੱਤ੍ਰ ਕੋ ਸ਼ੋਕ ਹਰਿ[੨] ਮੰਗਲ ਅਨੰਦ ਉਛਾਹਿ॥੭॥ਧਰਮ ਕਲਾ[੨] ਤੇ ਕੁਲ ਚਲੀ ਮਨ ਚਿੰਦਨਾ ਫਲ ਪਾਇ।ਹੁਇ ਪ੍ਰਸੰਨ ਨਾਨਕ ਗੁਰੂ,ਦਾਤ ਨ ਛਪੈ ਛਪਾਇ॥੮॥ਬੁੱਢਾ ਸਾਹਿਬ ਸਾਧ ਜਨ ਕ੍ਰਿਪਾ ਕਰੀ ਦਿਯ ਨੰਦ। ਬਡ੍ਹੀ ਬੈਸ ਕਲਜਾਣ ਜੁਤਿ ਹੁਇ ਹੈ ਹਰਿ ਗੋਬਿੰਦ[੩]॥੯॥ਸ੍ਰੈਯਾਛੰਦ ॥ ਆਸਾ ਰਾਗ ਸਮੈਂ ਕੋ ਲਖਿ ਕਰਿ ਗਾਯਹੁ ਸ਼ਬਦ ਪ੍ਰੇਮ ਪ੍ਰਭੁ ਨਾਲ। ਦੁਤੀ ਬਿਲਾਵਲ ਮੰਗਲ ਸੂਚਕ[੪] ਸਬਦ ਬਨਾਯੋ ਅਨੰਦ ਬਿਸਾਲ।ਉਤਸਵ ਇਮ ਹੋਵਤਿ ਸ਼ੁਭ ਹਰਖਤਿ ਭਈ ਪ੍ਰਭਾਤਿ ਉਦਯੋ ਅੰਸੁਮਾਲ[੫]।ਗ੍ਰਾਮ ਸਮਸਤ ਬਿਖੈ ਸੁਧਿ ਸੁਖਦਾ ਭਨਹਿੰ ਸੁਨਹਿੰ ਆਵਹਿੰ ਤਤਕਾਲ॥੧੦॥ਬੈਦਨ ਵਾਰ[੬]ਹਰਿਤ ਦਲਫੂਲਨ ਅਨਿਕ ਬਰਨ ਕੀ ਰਚਿ ਕਰਿ ਸੋਇ। ਸ਼੍ਰੀ ਗੁਰ ਘਰ ਦਰ ਪਰ ਬਹੁ ਬੰਧੀ ਲਘੁਦੀਰਘ ਮਧੁਰੀ ਧੁਨਿ ਹੋਇ।ਅਬਲਾ ਲਲਿਤ ਕਲਿਤ ਬਰ ਬਸਤ੍ਰਨਿ[੭] ਜੋਵਰ ਜ਼ੇਬ[੮] ਅਜਾਦਿਬ ਜੋਇ। ਦੇਤਿ ਬਧਾਈ ਆਪਸ ਮਹਿੰ ਮਿਲਿ, ਬੋਲਹਿੰ

[੧]ਉੱਤਰ ਨਾ ਦੇਣ ਦੇ ਸ਼ੋਕ ਨੂੰ ਦੂਰ ਕਰਕੇ। [੨]ਧਰਮ ਦਾ ਗੁਣ। (ਅ) ਮੁਰਾਦਾ। [੩]ਜਣਾਇਕ। [੪]ਸੁਰਜ [ਸੰਸਃ, ਅੰਸ਼ੁਮਾਲਿਨ੍]। [੫]ਮਕਾਨਾਂ ਦੇ ਅੱਗੇ ਜੋ ਪੱਤ੍ਰਾਂ ਦੀ ਤੋਰਣ ਬਨਾਕੇ ਬੰਨ੍ਹਦੇ ਹਨ ਖੁਸ਼ੀ ਦੇ ਸਮੇਂ। [੬]ਇਸਤ੍ਰੀਆਂ ਸੁਹਣੇ ਤੇ ਸ਼ੋਖ਼ ਬਸਤ੍ਰਾਂ ਸਮੇਤ। [੭]ਸ਼ੋਭਾ।

*ਗੁਰੂ ਜੀ ਨਿਜ ਬਾਣੀ ਵਿਚ ਗੁਰ ਨਾਨਕ ਦੀ ਮੇਹਰ ਨਾਲ ਪੁਤ੍ਰ ਹੋਇਆ ਦੱਸ ਰਹੇ ਹਨ।

ਹਰਖ ਭਰੀ ਸਭਿ ਕੋਇ॥੧੧॥ਮ੍ਰਿਗ ਦ੍ਰਿਗ[1] ਸ੍ਰਿਗ ਗ੍ਰੀਵਾ ਬਰ ਧਾਰੀ[2]ਬਿਧੁ ਬਦਨੀ[3] ਕਰਿ ਕਰਿ ਸ਼ਿੰਗਾਰ। ਕੋਕਿਲ ਕੰਠੀ[4] ਗਾਵਹਿਂ ਗੀਤਨਿ, ਦੇਤਿ ਪਰਸਪਰ ਹਸਿਹਸਿ ਗਾਰ[5]। ਦੇਵ ਬਧੂਟੀ[6] ਕਪਟ ਬੇਸ਼ ਧਰਿ ਮਧੁਰ ਮਧੁਰ ਸੁਰ ਮੰਗਲ ਚਾਰ॥ਭਈ ਭੀਰ ਕੋ ਸਕਿਧ ਪਛਾਨ ਨ ਸੁੰਦਰ ਮੰਦਿਰ ਜੁਤਿ ਬਿਸਤਾਰ ॥੧੨॥ ਗਗਨ ਗੋਪ ਹੁਇ ਸੁਰ ਬਰ ਆਏ[7]ਗੁਰ ਮੰਦਰ ਕੋ ਚਰ-ਚਹਿਂ ਚਾਰੁ। ਮੰਜੁਲ[8]ਫੂਲਨਿ, ਅੰਜੁਲ[9] ਭਰਿ ਭਰਿ, ਚੰਦਨ ਕੇਸਰਿ ਘਸਿ ਘਸਿ ਡਾਰਿ। ਅਨਿਕ ਸੁਗੰਧਿਨਿ ਸੀਂਚਹਿ ਰੁਚਿ ਕਰਿ,ਰਚਿ ਰਚਿ ਰੁਚਿਰ ਕੁਸਮ ਬਿਸਤਾਰ[10]। ਧੂਪ ਧੁਖਾਵਤਿ, ਬੰਦਨ ਧਾਰਤਿ, ਕਰਤਿ ਸਭੁਤਿ ਕੋ ਬਚਨ ਉਚਾਰਿ॥੧੩॥[11]ਭਾਨੁ ਗਜਾਨਕੋ[11] ਸ਼ਾਂਤ ਰੂਪ ਬਰ,ਸਤਿ ਸੰਤੋਖਛਿਮਾ ਗੁਨ ਬ੍ਰਿੰਦ। ਸ਼੍ਰੀ ਅਰਜਨ ਸਿਰਜਨਿ[12]ਸੁਖ ਦਾਸਨਿ ਮਹਿਮਾ ਮਹਾਂ ਚਰਨ ਅਰਬਿੰਦ। ਕੇਵਲ*ਨਰਨ ਕਲਾਨ ਕਾਰਨੇ ਕਾਂਧਾਂ ਧਰੀ ਸੁਛੰਦ ਮੁਕੰਦ। ਜਨਮਨੋ ਪੁੱਤ੍ਰ ਆਪਕੋ ਜੋਧਾ ਰਣਪ੍ਰਿਯ ਨਾਮ ਸੁ ਹਰਿ ਗੋਵਿੰਦ॥੧੪॥ਦਾਹਕ ਦੁਸ਼ਟਨਿ, ਗ੍ਰਾਹਕ ਗੁਨਕੋ, ਚਾਹਕ ਧਰਮ,ਸੁ ਬਾਹੁ ਜਵਾਨ[13]†। ਸ਼ਸਤ੍ਰ ਧਰਹਿਂ ਸੰਗ੍ਰਾਮ ਕਰਹਿਂ ਬਡ,ਹਨਹਿਂ ਤੁਰਕ ਕੋ ਦਲ ਬਲਵਾਨ। ਦੀਨਨਿ ਦਾਸਨਿ ਸਹਤ ਉਪਾਸਨਿ ਤਿਨਕੋ[14]ਰੱਛਕ ਹੋਇਂ ਮਹਾਂਨ। ਨਹੀਂ ਅਰਿਨਿ ਕੋ ਅਰਨਿ ਦੇਹਿਂਗੇ[15],ਅਰੁਨ ਕਰਹਿਂ ਰਨ ਅਰਨਸਮਾਨ[16]॥੧੫॥ਨਮਸ-ਕਾਰ ਕਰਿ ਸੁਰਗ ਸਿਧਾਰੇ, ਗੁਰ ਕੋ ਚਰਿਤ ਉਚਾਰਤਿ ਜਾਤਿ।[17]ਕਲਜੁਗ ਬਿਖੈ ਪ੍ਰਕਾਸ਼ ਪੰਥ ਕੋ, ਸੱਤਿਨਾਮ ਸਿਮਰਨਿ ਅਵਦਾਤਿ। ਬਡੇ ਭਾਗ ਨਰ ਅੰਗੀਕਾਰਹਿਂ ਪਾਵਹਿਂ ਮੁਕਤਿ ਰਿਦੈ ਕਰਿ ਸ਼ਾਂਤਿ। ਜੋਗ ਭੋਗ ਮਹਿਂ ਹਰਖ ਸੋਗ ਮਹਿਂ ਸਿਮਰਹਿਂ ਸਦਾ ਹੁਕਮ ਪ੍ਰਭੁ ਦਾਤਿ' ॥੧੬॥ ਜਾਚਿਕ ਜਾਚਤਿ

---

[1]ਮ੍ਰਿਗ ਵਤ ਨੇਤ੍ਰਾਂ ਵਾਲੀਆਂ। [2]ਮਾਲਾ ਗਲੇ ਪਾਈਆਂ ਹਨ [ਸੰਸ, ਸ਼੍ਰੰਕਾ=ਰਤਨਾਂ ਦੀ ਮਾਲਾ]। (ਅ) ਸੰਖ ਵਰਗੀ ਗਰਦਨ ਵਾਲੀਆਂ [ਸੰਸਃ, ਸ੍ਰਿੰਗ=ਸਿੰਗੀ, ਜਿਸ ਨੂੰ ਮੂੰਹ ਨਾਲ ਲਾਕੇ ਫੂਕ ਨਾਲ ਵਜਾਉਂਦੇ ਹਨ, ਉਸ ਤੋਂ ਲੱਛਣਾਂ ਦੁਆਰਾ—ਸ੍ਰਿਖ]। [3]ਚਦਰਮਾਂ ਵਤ ਮੁਖ ਵਾਲੀਆਂ। [4]ਕੋਇਲ ਦੇ ਗਲੇ ਵਾਲੀਆਂ। [5]ਸਿੱਠਣੀਆਂ। [6]ਦੇਵਤਿਆਂ ਦੀਆਂ ਨਾਰਾਂ, ਅਪੱਸਰਾਂ। [7]ਅਕਾਸ਼ ਤੋਂ ਗੁਪਤ ਹੋਕੇ ਸ੍ਰੇਸ਼ਟ ਦੇਵਤੇ ਆਏ। [8]ਉੱਜਲ। [9]ਬੁੱਕ। [10]ਖਿੰਡਾਵਦੇ ਹਨ। [11]ਗਜਾਨ ਦੇ ਸੂਰਜ। [12]ਰਚਨ ਹਾਰ। [13]ਬਾਹਾਂ ਵਾਲਾ ਜੁਆਨ, ਭਾਵ ਆਪ ਸੂਰਮਾ ਤੇ ਸੂਰਮੇ ਨਾਲ ਰਖਣ ਵਾਲਾ। (ਅ) ਬੜਾ ਜ੍ਞਾਨ। [14]ਭਗਤੀ ਕਰਨ ਵਾਲੇ ਦੀਨ ਦਾਸ (ਜੋ ਹਨ) ਉਨ੍ਹਾਂ ਦੇ। [15]ਵੈਰੀਆਂ ਨੂੰ ਅੜਨ ਨਹੀਂ ਦੇਣਗੇ। [16]ਸੂਰਜ ਵਰਗੀ ਲਾਲ ਕਰਨਗੇ ਰਣ(ਭੂਮੀ)॥

*ਪਾ—ਕੇਸ਼ਵ। †ਪਾ—ਬਾਹਜ ਵਫ।

ਜੋ ਚਿਤ ਬਾਂਛਤਿ ਗੁਰ ਅਰਜਨ ਮਨ ਮਹਦ ਉਦਾਰ। ਢਾਢੀ,ਡੋਮ,ਭਾਟ[1] ਬਹੁ ਆਏ ਗਾਇੰ ਕਲਾਵਤ[2] ਮੰਗਲਚਾਰ। ਦਰਬ ਦੀਨਿ ਲੇ ਆਸ਼ਿਖ ਉਚਰਤਿ'ਜੀਵਹੁ ਜੁਗ ਜੁਗ ਪੁੱਤ੍ਰ ਤੁਮਾਰ'।ਬਸਤ੍ਰ ਅੰਨ ਭੂਖਨ ਤੇਆਦਿਕ ਬਖਸ਼ਹਿੰ ਗੁਰੂ ਨ ਲਾਵੈਂਬਾਰ॥੧੭॥ਤੁਰਹੀ[3]ਢੋਲ ਨਗਾਰੇ ਬਾਜਹਿੰ,ਮ੍ਰਿਦੁਲ ਮ੍ਰਿਦੰਗ[4] ਰਬਾਬ ਸਤਾਰ। ਗਾਵਹਿੰ ਸ਼ਬਦ ਰਬਾਬੀ ਰਾਗਨਿ ਸੱਤਿਨਾਮ ਕੋ ਜਸ ਵਿਸਤਾਰਿ। ਭਯੋ ਕੁਲਾਹਲ ਕੌਤਕ ਦੇਖਹਿੰ ਪਾਵਹਿੰ ਨਟ ਬਾਜੀ ਹਿਤ ਧਾਰਿ। ਅਪਰ ਸਿੱਖ ਸੇਵਕ ਦੇ ਧਨ ਕੋ ਲੇਂ ਮੰਗਤ ਜੈਕਾਰ ਉਚਾਰਿ॥ ੧੮॥ਕਹਿੰ ਲਗ ਕਹੌਂ ਮਹਿਦ ਉਤਸਾਹੁ ਸਭਿਹਿਨਿ ਰਿਦੇ ਅਨੰਦ ਬਿਲੰਦ। 'ਚਿਰਜੀਵੋ' ਆਸ਼ਿਖ ਮੁਖ ਭਾਖਤਿ 'ਚਿਰੰਕਾਲ ਕੇ ਚਾਹਤਿ ਨੰਦ। ਪੂਰਨ ਆਸ ਕੀਨਿ ਗੁਰੁ ਨਾਨਕ ਪਿਖਹੁ ਦ੍ਰਿਗਨਿ ਤੇ ਨਿਤ ਸੁਖਕੰਦ[5]'। ਇਮ ਕਹਿ ਕਹਿ ਜਾਚਕ ਘਰ ਗਮਨੇ ਸ਼੍ਰੀ ਅਰਜਨ ਕੋ ਸੁਜਸ ਭਨੰਦਾ॥੧੯॥ਗ੍ਰਾਮ ਵਡਾਲੀ ਘਰ ਘਰ ਮੰਗਲ ਕਰਤਿ ਹਰਖ ਭਰਿ ਗਨ ਨਰ ਨਾਰਿ। ਜਾਮ ਦਿਵਸ ਜਬਿ ਚਢਯੋ ਅਨੰਦਤਿ ਬੁੱਢਾ ਸਾਹਿਬ ਸੰਤ ਉਦਾਰ। ਲੇ ਗੁਰਦਾਸ ਸੰਗ ਤਬਿ ਆਯਹੁ ਦਰਸ਼ਨ ਕਾਰਨ ਗੁਰ ਦਰਬਾਰ। ਉਤਸਵ ਅਧਿਕ ਕੁਲਾਹਲ[6]ਹੋਵਤਿ ਲਘੁ ਦੁੰਦਭਿ[7]ਕੀ ਧੁਨਿ ਸੁਨਿ ਚਾਰੁ ॥੨੦॥ ਪੁੱਤ੍ਰ ਜਨਮ ਗੁਰ ਘਰ ਮਹਿੰ ਹੋਯਹੁ ਸੁਨਤਿ ਅਨੰਦਤਿ ਦਰਸ਼ਨ ਕੀਨਿ।ਹਾਥਬੰਦ ਪਦ ਬੰਦਨ ਕਰਿ ਕੈ ਬਹੁਰ ਵਧਾਈ ਦਈ ਪ੍ਰਬੀਨ। 'ਚਿਰੰਜੀਵ ਥੀਵਹੁ ਕੁਲ ਭੂਖਨ, ਸੁਜਸ ਅਦੂਖਨ, ਬਲ ਮਹਿੰ ਪੀਨ। ਰਾਜ ਸਾਜ ਐਸ਼ੁਰਜ ਸਮਾਜੂ[8] ਜੋਗ ਭੋਗ ਦੋਇਨ ਸੁਖ ਲੀਨਿ'॥੨੧॥ ਸ਼੍ਰੀ ਅਰਜਨ ਬ੍ਰਿਧ ਕੋ ਬਡ ਆਦਰ ਮ੍ਰਿਦੁਲ ਬਾਕ ਕਹਿ ਕੀਨਿ ਮਹਾਂਨ।'ਸ਼੍ਰੀ ਨਾਨਕ ਕੇ ਸੇਵਕ ਤੁਮ ਹੋ, ਹਰਖ ਸ਼ੋਕ ਮਹਿੰ ਬ੍ਰਿਤੀ ਸਮਾਨ। ਭਸਮ ਬਿਖੈ ਪਾਵਕ ਜਿਮ[9] ਛਪ ਰਹਿ, ਸਕਲ ਕਲਾ ਜੁਤਿ ਪੂਰਨ ਗਯਾਨਿ। ਬਚਨ ਅਮਿਟ,ਦੁਖ ਕਟਹਿ ਬਿਕਟ ਜੋ ਧੰਨ ਧੰਨ ਤੁਮ ਬਡੇ ਸੁਜਾਨ॥੨੨॥ ਰਾਵਰਿ ਬਰ ਪ੍ਰਤਾਪ ਇਹ ਹੋਵਾ, ਦੀਨਸਿ ਦਾਸੀ ਕੋ ਸੁਖਦਾਨ।ਜਿਸ ਪਰ ਕ੍ਰਿਪਾ ਕਰਹੁ ਹਿਤ ਠਾਨਹੁ, ਤਿਸ ਕੇ ਚਾਰ ਪਦਾਰਥ ਪਾਨ।ਤਪ ਮਹਿੰ ਪ੍ਰੀਤਿ ਤਪਹੁ ਤਪ ਦੀਰਘ, ਗੁਰ ਸਿਖਨਮਹਿੰ ਮੁੱਖਿ ਮਹਾਨ। ਤੁਮਰੀ ਮਹਿਮਾ ਕੌਨ ਸਕਹਿ ਕਹਿ ਸੰਤ ਰੂਪ ਪਰਮੇਸ੍ਵਰ

[1]ਜੱਸ ਦੇ ਗਵੱਯੇ, ਮਿਰਾਸੀ ਤੇ ਭੱਟ। [2]ਕਲੌਂਤ। [3]ਤੁਰੀਆਂ। [4]ਢੋਲ। [5]ਸੁਖਾਂ ਦੇ ਮੇਘ ਜੀ ਨੂੰ। [6]ਮੰਗਲ ਚਾਰ। [7]ਛੋਟੇ ਧੌਂਸੇ। [8]ਵਿਭੂਤੀ ਦੀ ਸਮਿੱਗ੍ਰੀ। [9]ਜਿਵੇਂ ਸੁਆਹ ਵਿੱਚ ਅਗਨੀ।

ਮਾਨ'॥੨੩॥ਸੁਨਿ ਗੁਰਦਾਸ ਗੁਰੂ ਕੇ ਬਾਕਨਿ ਸਨਮਾਨਤਿ ਬੋਲਨੋਕਰਬੰਦ।
'ਸਤਜ ਕਹਤਿ ਸਰਬੱਗਜ[1] ਪ੍ਰਭੂ ਤੁਮ ਪੂਰਨ ਸਭਿ ਗੁਨ ਗਜਾਨ ਬਿਲੰਦ।
।ਪੰਚ ਗੁਰਨਿ ਕੇ ਦਰਸ਼ਨ ਪਰਸੋ ਸੇਵਾ ਕੀਨਸਿ ਲੀਨਿ ਅਨੰਦ। ਸਰਬ
ਪ੍ਰਸੰਨ ਭਏਹੈਂ ਇਨ ਪਰ ਅਪਰ ਨ ਜਨੀਅਤਿਇਨਹੁਮਨਿੰਦ'॥੨੪॥ਇਮ
ਬ੍ਰਿਧ ਕੇ ਗੁਨ ਬ੍ਰਿੱਧ ਭਨੇ ਤਬਿ ਰਹਤਿ ਭਏ ਸ਼੍ਰੀ ਸਤਿਗੁਰ ਪਾਸ।ਰਾਮਦਾਸ
ਪੁਰਿ ਮਹਿੰ ਸੁਧਿ ਪਹੁੰਚੀ'ਗੁਰ ਅਰਜਨ ਕੇ ਪੁੜੂ ਪ੍ਰਕਾਸ਼'। ਸੁੰਦਰ ਬਸਤ੍ਰ
ਬਿਭੂਖਨ ਪਹਿਰੇ ਨਰ ਨਾਰਿਨਿ ਤਜਿ ਅਪਨ ਅਵਾਸ। ਭੇਟ ਜਥੋਚਿਤ[2] ਲੈ
ਸਭਿ ਗਮਨੇ ਚਿਤ ਸਚੈਂਪ ਉਰ ਧਰੇ ਹੁਲਾਸ ॥੨੫॥ ਗ੍ਰਾਮ ਵਛਾਲੀ ਧਾਮ
ਗੁਰੂ ਕੇ ਆਨਿ ਪ੍ਰਵੇਸ਼ੇ ਉਤਸਵ ਹੋਤਿ।ਕੁਨਤਿ ਬਧਾਈ,ਅਰਪ ਉਪਾਇਨ,
ਪਾਇਨ ਪਰਹਿੰ ਅਨੰਦ ਉਦੋਤਿ। 'ਅਧਿਕ ਜਤਨ ਤੇ ਨੰਦਨ[3] ਉਪਜਜੋ,
ਚਿਰ ਜੀਵੀ ਹੁਇ ਸ਼੍ਰੀ ਗੁਰ ਜੋਤਿ।ਚਾਹਤਿ ਸੁਤ ਚਿਤ ਚਿੰਤ ਉਦਧਿ ਵਤ[4]
ਅਸ ਰੀਗਾ ਤਿਸਕੇ ਇਹ ਪੋਤ[5]'॥੨੬॥ਰਾਮਦਾਸ ਪੁਰਿ ਕੀਸਭਿਨਾਰੀ ਮਿਲਿ
ਬਾਲਕ ਅਵਲੋਕਨਿ ਚਾਹਿ। ਤਿਸ ਘਰ ਕੇ ਦਰ ਪਰ ਹੁਇ ਠਾਂਢੀ ਨਮੋ
ਕੀਨਿ ਉਰ ਬਹੁ ਉਤਸਾਹਿ'ਸਾਹਿਬਜ਼ਾਦੇ ਕੋ ਸ਼ੁਭ ਦਰਸ਼ਨ ਦਿਖਰਾਵਹੁ'
ਕਹਿੰ ਪ੍ਰੇਮ ਉਮਾਹਿ। ਧਾਇ ਲਯੋ ਸਿਸ ਦੋਨਹੁ ਕਰ ਪਰ ਦੇਖਿ ਦੇਖਿ ਕਰਿ
ਬਲਿ ਬਲਿ ਜਾਹਿੰ॥੨੭॥ ਸਭਿ ਨਾਰਿਨਿ ਸੋਂ ਰੀਗ ਉਚਾਰਤਿ 'ਹੇ ਪ੍ਰਿਯ ਸਖੀ
ਸੁਨਹੁ ਮਨਲਾਇ।ਬੁੱਢੇ ਸਾਹਿਬਦੇ ਹਮ ਕੋ ਬਰ ਕਰਜੋ ਨਿਹਾਲ ਭਯੋ ਸੁਖ-
ਦਾਇ ।ਕੁਲ ਭੂਖਨ ਸਭਿ ਘਰ ਕੋ ਦੀਪਕ ਸੁੰਦਰ ਸੁਤ ਐਸੋ ਅਧਿ ਪਾਇ।
ਹੇ ਸਜਨੀ!ਇਸ ਰਜਨੀ ਉਪਰ ਉਮਗ ਉਮਗ[6] ਮਨ ਬਲਿ ਬਲਿ ਜਾਇ'
॥੨੮॥ਕਰਿ ਦਰਸ਼ਨ ਸੁੰਦਰ ਸਿਸ ਕੇਰਾ ਅਧਿਕ ਸਰਾਹਤਿ ਰੂਪ ਬਿਸਾਲ।
'ਬ੍ਰਿਧ ਕੇ ਬਰ ਤੇ ਬ੍ਰਿੱਧ ਹੋਇ ਬਧ'ਆਸ਼ਿਖ ਦੇਤਿ ਪ੍ਰੇਮ ਕੇ ਨਾਲ। ਗੁਰੂਦੇਗ
ਕੋ ਭੋਜਨ ਅਚਿ ਸਭਿ ਰਾਮਦਾਸ ਪੁਰਿ ਕੇ ਮਗ ਚਾਲਿ । ਸੁਜਸ ਪਰਸਪਰ
ਉਚਰਤਿ ਹਿਤ ਧਰਿ ਪਹੁੰਚੇ ਸਦਨ ਨਾਰਿ ਨਰ ਜਾਲ।੨੯॥ ਪੁਨ ਸ਼੍ਰੀ ਗੁਰ
ਸੰਗ ਬੁੱਢਾ ਬੋਲਜੋ 'ਬਾਲਕ ਦਰਸ਼ਨ ਦਿਹੁ ਦਿਖਰਾਇ। ਮਹਿਦ ਲਾਲਸਾਂ
ਮਨ ਮਹਿੰ ਮੇਰੇ, ਮਾਤ ਗਰਭ ਤੇ ਭਾ ਚਿਤ ਚਾਇ'। ਜਿਨ ਕੇ ਕਾਰਨ ਭਏ

[1]ਸਰਬ ਪ੍ਰਕਾਰ ਦੀ ਜਾਣਨੇ ਵਾਲੇ। [2]ਜਥਾ ਯੋਗ। [3]ਸਪੁੱਤ੍ਰ। [4]ਚਿੱਤ ਵਿਚ ਪੁੱਤ੍ਰ ਦੀ ਚਾਹਨਾਂ ਦੀ ਦੋ ਚਿੰਤਾ ਸੀ ਸਮੁੰਦਰ ਵਤ ਸੀ। [5]ਇਹ (ਪੁੱਤ੍ਰ) ਜਹਾਜ਼ ਸਮਾਨ ਉਸ (ਮਾਤਾ) ਰੀਗਾ ਨੂੰ ਮਿਲਿਆ, ਭਾਵ ਚਿੰਤਾ ਦੂਰ ਹੋਈ। [6]ਉੱਛਲ ਉੱਛਲਕੇ। [7]ਦਰਸ਼ਨ ਦੀ ਚਾਉ ਭਰੀ ਲਾਲਸਾ ਸ਼੍ਰੀ ਮਾਤਾ ਜੀ ਦੇ ਗਰਭ ਧਾਰਨ ਤੋਂ ਹੀ ਲੱਗ ਰਹੀ ਸੀ।

ਸ਼ਗੁਨ ਸ਼ੁਭ ਪ੍ਰਿਖੇ ਅਚਾਨਕ ਮੈਂ ਬਿਸਮਾਇ। ਜਿਸ ਹਿਤ ਜਨਨੀ ਭਈ ਨੰਮ੍ਰਿਤਾ ਅਨਿਕ ਜਤਨਤੇ ਅਬਿ ਸੁਤ ਪਾਇ'॥੩੦॥ਸ਼੍ਰੀ ਅਰਜਨ ਕਹਿਧਾਇ ਹਕਾਰੀ 'ਲੇਹੁ ਬ੍ਰਿੱਧ ਕੋ ਸੰਗ ਸਿਧਾਰ। ਅੰਤਰ ਸਦਨ ਦਿਖਾਵਹੁ ਬਾਰਿਕ ਗੁਰ ਨਾਨਕ ਕੋ ਨਾਮ ਉਚਾਰਿ। ਅਪਰ ਨ ਛਰ ਕਰੀਅਹਿ, ਹਰਖਾਵਹੁ ਰੱਛਕ ਜਿਸ ਕੇ ਸ਼੍ਰੀ ਕਰਤਾਰ। ਜਿਮ ਉਰ ਕਾਂਖਹਿ, ਮੁਖ ਤੇ ਭਾਖਹਿ ਰਹੁ ਇਸ ਆਗਜ਼ਾ ਕੇ ਅਨੁਸਾਰਿ' ॥ ੨੧ ॥ ਸੁਨਿ ਬ੍ਰਿਧ ਕੋ ਲੇ ਸੰਗ ਸਿਧਾਰੀ, ਅਜਰ ਬਿਠਾਯਹੁ ਆਸਨ ਡਾਰਿ। ਗੰਗਾ ਕੋ ਗੁਰ ਹੁਕਮ ਸੁਨਾਯਹੁ ਹਰਖਤਿ ਹੁਇ ਕਰਿ ਲਿਹੁ ਕਰ ਧਾਰਿ[1]। 'ਬਾਲਕ ਤਿਨ ਕੋ ਮੈਂ ਨਿਤ ਦਾਸੀ ਕਹੈਂ ਸੁ ਕਰਹੁ ਬਿਹੀਨ ਬਿਚਾਰਬੁੱਢੇ ਸਾਹਿਬ ਕੋ ਹਮ ਤੇ ਪ੍ਰਿਯ[2] ਦਰਸਹਿ ਨਿਜ ਕਰੁਨਾ ਫਲ ਚਾਰੁ[3]' ॥੨੨॥ ਹਾਥਨ ਪਰ ਥਿਤਿ ਕਰਿ ਸੁੰਦਰ ਸਿਸ ਘਰ ਕੇ ਦਰ ਲੌ ਲਯਾਈ ਧਾਇ। ਦੇਖਤਿ ਉਠਨੋ ਤਯਾਗ ਬ੍ਰਿਧ ਆਸਨ ਦੀਰਘ ਦਰਸ਼ਨ[4] ਦਿਖਿ ਹਰਖਾਇ। ਲਾਲ ਮ੍ਰਿਦੁਲ ਪਦ ਮਨਹੁ ਕੋਕਨਦ[5] ਉਰਧ ਉਠਾਵਤਿ ਜਨੁ ਦਿਖਰਾਇ। ਅੰਗ ਬਿਲੰਦ ਸਕਲ ਸ਼ੁਭ ਲੱਛਨ ਮੱਛ ਅਕਾਰ ਰੇਖ ਕਰ ਪਾਇ[6]॥੨੩॥ਰੇਖ ਛੱਤ੍ਰ ਕੀਦਾਹਨ ਕਰਮਹਿ ਚਮਰੁ ਰੇਖ ਸ਼ੋਭਤਿ ਹੈ ਬਾਮ[7]। ਨਖ ਗਨ ਰਕਤ[8] ਸੁਮਿਲਿ ਸਭਿ ਅੰਗੁਰੀ, ਬ੍ਰਤਲਾਕਾਰ[9] ਬਦਨ ਹੈ ਬਾਮ[10]। ਰੁਚਿਰ ਚਿਕਰ ਮੋਚਕ ਲਘੁ ਚਿਕ੍ਵਨ[11], ਬਡੇ ਬਿਲੋਚਨ, ਬਰਨੀ ਬਾਮ[12]।ਬਾਲਕ ਬਪੁ ਬਿਰਾਜਤਿ ਸ਼੍ਰੀ ਪ੍ਰਭੁ ਬਰਨਤਿ ਬਾਨੀ, ਬ੍ਰਹਮਾ, ਬਾਮ[13] ॥੨੪॥ ਦੋਹਰਾ ॥ ਬੰਦਨ ਕਰਿ ਦਰਸੇ ਗੁਰੂ, ਬ੍ਰਿਧ ਕੋ ਬਧਯੋ ਅਨੰਦ।ਸਭਿਨਿ ਸੁਨਾਵਤਿ ਨਾਮ ਕਹਿ ਸ਼ੁਭ ਸ਼੍ਰੀ ਹਰਿਗੋਬਿੰਦ'॥੨੫॥ ਗੁਰ ਅਰਜਨ ਢਿਗ ਆਇਕੈ ਆਇਸੁ ਲੇ ਹਰਖਾਇ। ਨਿਜ ਥਲ ਗਮਨਜੋ ਬੀੜ ਕੋ ਸੱਤਜਨਾਮ ਲਿਵਲਾਇ ॥੨੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸ਼੍ਰੀ ਹਰਿ ਗੋਬਿੰਦ ਜਨਮੇ' ਪ੍ਰਸੰਗ ਬਰਨਨੰ ਨਾਮ ਪੰਚਮੋ ਅੰਸੂ ॥ ੫ ॥

---

[1]ਹਥੀਂ ਚੁੱਕ ਲਿਆ। [2]ਸਾਡੇ ਨਾਲੋਂ ਪਿਆਰਾ ਹੈ। [3]ਆਪਣੀ ਕ੍ਰਿਪਾ ਦਾ ਮੋਖ਼ਟ ਫਲ। [4]ਮੋਖ਼ਟ ਭਾਵ ਲੰਬੀ ਡੀਲ। [5]ਕਵਲ। [6]ਹੱਥ ਤੇ ਪੈਰ ਵਿੱਚ। [7]ਖੱਬੇ (ਹੱਥ ਵਿਚ) ਚੌਰ ਰੇਖਾ ਸ਼ੋਭਦੀ ਹੈ। [8]ਸਾਰੇ ਨਹੁੰ ਲਾਲ। [9]ਗੋਲਾਕਾਰ। [10]ਸੁੰਦਰ। [11]ਸੁਹਣੇ, ਕਾਲੇ, ਛੋਟੇ, ਚਿਕਣੇ ਤੇ ਘੁੰਘਰਾਲੇ ਕੇਸ। [12]ਵਡੇ ਨੇਤ੍ਰ ਬਿੱਜਣੀਆਂ ਟੇਢੀਆਂ [ਸ੍ਰੀਸ:, ਵਰਣ=ਪਰਦਾ] (ਅ) (ਜਿਨ੍ਹਾਂ ਨੇਤ੍ਰਾਂ ਦੀ ਚਿਤਵਨ) ਬਾਂਕੀ ਵਰਣਨ ਹੋਈ ਹੈ। [13]ਸਰਸ੍ਵਤੀ, ਬ੍ਰਹਮਾ ਤੇ ਸ਼ਿਵ [ਸ੍ਰੀਸ: ਵਾਮ=ਸ਼ਿਵ]।

੬. [ਕਰਮੋ ਤੇ ਪ੍ਰਿਥੀਏ ਦੀ ਸ਼ਲਾਹ। ਦਾਈ ਲੱਭਣੀ]।

ਦੋਹਰਾ॥ਨਿਕਟ ਨਿਕਟ ਜੋ ਗ੍ਰਾਮ ਹੈਂ ਸਭਿਨਿ ਸੁਨੀ ਸੁਧਿ ਕਾਨ।ਮੰਗਤ ਗਨ ਸੰਗਤ[1]ਤਬਹਿ ਦੇਤਿਬਧਾਈ ਆਨਿ ॥੧॥ ਸ੍ਰੈਯਾਵੰਦ ॥ ਨਾਚਹਿੰ ਹੀਜ[2] ਗਾਇ ਸੁਖ ਰਾਚਹਿੰ,ਜਾਚਹਿੰ ਧਨ,ਮਾਚਹਿੰ ਨਿਜਖੇਲ[3]। ਢੋਲਕ,ਟਲਕਾ[4]ਘੁੰਘਰੂ, ਤਾਲੀ ਤਾਲ[5] ਮਿਲਾਇ,ਭਵਾਲੀ ਮੇਲਿ[6]।ਹਾਥਨਿ ਭਾਵਉ ਸਾਰਤਿ ਸ਼ਾਰਤਿ[7] ਵਾਰਤਿ ਵਥੂ, ਡਾਰਤਿ ਬਹੁ ਬੋਲ[8]। ਬੈਠਤਿ ਕਬਹੁੰ ਅਮੈਠਤਿ ਅੰਗਨ[9], ਭੌਹ ਅਮੈਠਤਿ[10],ਪੈਠਤਿਪੇਲ[11]॥੨॥ਹੋਤਿ ਪ੍ਰਸੰਨ ਹੇਰਿ ਗੁਰ ਅਰਜਨ ਮਨ-ਬਾਂਛਤਿ ਧਨ ਪਾਇ ਸੁ ਜਾਇੰ। ਇੱਤਨਾਦਿਕ ਉਤਸਵ ਅਤਿ ਬਰਧਤਿ ਸੇਵਕ ਸਿੱਖ ਰਹੈ ਹਰਖਾਇ। ਜਿਤਿ ਕਿਤਿ ਪੂਰਨ ਮੋਦ ਮਹਾਂ ਚਿਤ ਗਾਇ ਸ਼ਬਦ ਪਦ ਗੁਰੂ ਮਨਾਇ। ਬਹ ਨਰ ਨਾਰਿ ਸ਼ਿੰਗਾਰ ਧਾਰਿ ਕਰਿ ਮਿਲੈ ਵਡਾਲੀ ਮਹਿੰ ਸਮੁਦਾਇ ॥੩॥ ਗ੍ਰਾਮ ਅਲਪ ਉਤਸਵ ਅਤਿ ਬਰਧਨੋ ਚਹੁੰ ਕੋਦ ਬਹੁ ਮੋਦ ਬਿਥਾਰਾਗ੍ਰਾਮ ਨਗਰ ਮਹਿੰ ਸੁਨਿ ਸਿਖ ਸੇਵਕ ਮਿਲਿ ਮਿਲਿ ਕਰਹਿੰ ਮੰਗਲਾ ਚਾਰ। ਪ੍ਰਿਥੀਏ ਕੀ ਦਾਸੀ ਸੁਨਿ ਧਾਈ[12] ਕੀਨਸਿ ਕਰਮੋ ਨਿਕਟ ਉਚਾਰ। 'ਗੁਰ ਅਰਜਨ ਕੇ ਜਨਮਜੋ ਨੰਦਨ ਜਹਿੰ ਕਹਿੰ ਹੋਇ ਰਹਜੋ ਜੈਕਾਰ ॥੪॥ ਗੁਰ ਕੇ ਓਕਬਿਹੀਨ ਰੋਕ ਜੋ ਕੀਨ ਬਿਲੋਕਨਿ ਸੋ ਕਹਿੰ ਬੈਨ[13]।–ਮੰਦਰ ਕੇ ਅੰਦਰ ਸਿਸ ਸੁੰਦਰ ਦੇਖਤਿ ਰਹੀ ਨ ਤ੍ਰਿਪਤੇ ਨੈਨ–। ਅਧਿਕ ਸਰਾਹਤਿ ਰਿਦਾ ਉਮਾਹਤਿ ਚਾਹਤਿ ਚਿਤ ਹਿਤ ਤੇ ਬਿਛਰੈਂ ਨ। ਹੋਤਿ ਅਨੰਦ ਬਿਲੰਦ ਵਡਾਲੀ ਦੇਨਿ ਲੇਨਿ ਬਹੁ ਹ੍ਵੈ ਤਿਨ ਐਨ ॥੫॥ ਬਹੁ ਸੰਗਤਿ ਉਤ ਸਾਹਤਿ ਗਮਨਤਿ ਸਦਨ ਗੁਰੂ ਅਰਜਨ ਕੇ ਜਾਇ। ਦਿਨ ਪ੍ਰਤਿ ਅਧਿਕ ਪ੍ਰਤਾਪ ਵਧਤਿ ਤਿਨ ਅਨ ਗਨ ਧਨ ਜਸ ਕੇ ਉਪਜਾਇ। ਨਿਕਸੇ ਰਾਮਦਾਸ ਪੁਰਿ ਜਬਿ ਤੇ ਭਏ ਨ ਘਟ,ਐਸ਼੍ਵਰਜ ਬਧਾਇ[14]।ਤੁਮਰੇ ਨਰ ਕੁਛ ਥੋਰੇ ਆਵਹਿੰ ਤਹਾਂ ਉਪਾਇਨ ਬਹੁਤੀ ਆਇ' ॥੬॥ ਦਲਕਨੋ[15]

---

[1]ਮੰਗਤੇ ਸਾਰੇ (ਤੇ) ਸੰਗੋਤ। [2]ਖੁਸ਼ਰੇ। [3]ਮਦੋਂਦੇ ਹਨ ਆਪਣੇ ਖੇਲ। [4]ਟੱਲੀਆਂ। [5]ਹੱਥਾਂ ਦੀ ਤਾਲੀ। [6]ਭੁਵਾਟੜੀ ਲੈਕੇ। [7]ਉੱਚੇ ਕਰਕੇ ਇਸ਼ਾਰੇ ਕਰਦੇ ਹਨ [ਫਾ., ਇਸ਼ਾਰਤ]। [8]ਵੇਲਾਂ ਪਾਉਂਦੇ ਹਨ। [9]ਅਕੜਾਉਂਦੇ ਹਨ ਅੰਗ। [10]ਭਰਵੱਟੇ ਚਾੜ੍ਹਦੇ ਹਨ। [11]ਧੱਕਾ ਮਾਰਕੇ (ਉਸਨੂੰ ਪਰੇ ਕਰ ਉਸਦੀ ਥਾਂ ਆਪ) ਮੱਲ ਲੈਂਦੇ ਹਨ। (ਅ) (ਇਕਨਾਂ ਨੂੰ) ਹਟਾ ਕੇ ਪ੍ਰਵੇਸ਼ ਕਰਦੇ ਹਨ (ਬਹੁੜਿਆਂ ਵਿੱਚ)। [12]ਦੌੜੀ। [13]ਗੁਰੂ ਦੇ ਘਰ (ਜਿਨ੍ਹਾਂ) ਬਿਨਾਂ ਰੋਕ ਦੇ ਦੇਖਿਆ ਹੈ ਸੋ ਬਚਨ ਕਹਿੰਦੇ ਹਨ। [14]ਵਧਿ ਗਿਆ ਹੈ। [15]ਫਟ ਗਿਆ।

ਰਿਦ ਦਾਸੀ ਤੇ ਸੁਨਿ ਕਰਿ ਮਨਹੁੰ ਸਰਪ ਨੇ ਡਸੀ ਦੁਖੰਤਿ । ਪੀਰੀ ਪਰੀ[1] ਧੀਰ ਉਹ ਹਰਿਕਰਿ ਹੁਇਭੈ ਭੀਤ–ਸ਼ਰੀਕ ਬਧੰਤਿ[2]– । ਬਹਨੋ ਜਾਤਿਚਿਤ ਚਿੰਤਾ ਸਲਿਤਾ ਖਾਨ ਪਾਨ ਕੁਛ ਤਨਕ ਕਰੰਤਿ । ਦੁਰਬਲਤਾ ਅੰਗਨਿ ਭਈ ਸਗਰੇ ਉਸ਼ਨ ਸਾਸ ਬਹੁ ਬਾਰ ਭਰੰਤਿ[3]॥੭॥ਭਈ ਰਾਤਿ ਪਤਿ ਆਇ ਸਮੀਪੀ, ਮਨ ਸੈਕਟ ਕੋ ਭਨਤਿ ਕਰਾਲ । "ਹੇ ਗੁਰ ਸੁਤ ! ਤੁਮ ਬਾਕ ਬਖਾਨਨੋ–ਸ਼੍ਰੀ ਅਰਜਨ ਕੇ ਹੋਇ ਨ ਬਾਲ । ਅਬਿ ਜਨਮਨੋ ਸੁੰਦਰ ਸਮ ਚੰਦਹਿ ਸਗਰੀ ਕਰਹਿੰ ਸਰਾਹਨਿ ਬਾਲ । ਅਧਿਕ ਉਪਾਇਨ ਚਢਹਿ ਦਰਬ ਬਹੁ ਤਿਨ ਦੇ ਮੰਗਤਿ ਕਏ ਨਿਹਾਲ ॥੮॥ ਅਨਿਕ ਰੀਤਿ ਕੇ ਉਤਸਵ ਹੋਵਤਿ ਬਜਹਿ ਬਧਾਈ ਅਨੰਦ ਬਿਸਾਲ । ਜਹਿੰ ਕਹਿੰ ਸੁਜਸ ਬਿਚਾਰਨੋ ਅਪਨੋ ਜਨਮ ਲਾਭ ਲੀਨਸਿ ਇਸ ਕਾਲ[4] । ਬਸਨੋ ਗ੍ਰਾਮ ਸੋ[5], ਤੁਮ ਪਿਤ ਕੋ ਪੁਰਿ ਤਊ ਨ ਸਮਤਾ ਭੀ ਤਿਸ ਨਾਲ । ਬਚਨ ਕ੍ਰੂਰ ਪੁਨ ਭਏ ਤੁਮਾਰੇ ਮੈਂ ਝੂਰਤਿ ਹੈਰਤਿ ਅਸ ਹਾਲ[7] ॥੯॥ ਪ੍ਰਿਥੀਏ ਭਨਨੋ "ਜਥਾ ਸੁਤ ਲੀਨਸਿ ਗਈ ਬ੍ਰਿੱਧ ਢਿਗ ਨਗਨ ਸੁ ਪਾਇ । ਦੇਖਿ ਸੇਵ ਤਿਸਨੇ ਬਰ ਦੀਨਸਿ ਯਾਂਤੇ ਪੁੱਤ੍ਰ ਲੀਯੋ ਹਰਖਾਇ । ਮੋਹਿ ਬਾਕ ਨਹਿੰ ਝੂਠ ਬਿਚਾਰਹੁ ਅਪਰ ਜਤਨ ਤੇ ਕਜੋਹੁੰ ਨ ਪਾਇੰ । ਸ਼੍ਰੀਨਾਨਕ ਸੇਵਕ ਨੇ ਦੀਨਹੁੰ ਜਿਸ ਕੋ ਕੋਇਨ ਸਕਹਿ ਮਿਟਾਇ ॥੧੦॥ ਬਡੇ ਪੁਰਖ ਨਿਜ ਸੇਵਾ ਹੇਰਹਿੰ ਵਸਤੁ ਅਦੇਯ ਜੁ ਦੇਤਿ ਕ੍ਰਿਪਾਲ । ਜਗ ਗੁਰ ਨੁਖਾ ਪਗਨਿ ਤੇ ਗਮਨੀ ਬਿਨ ਪਨਹੀਂ[2], ਸਿਰ ਭਾਰ ਉਠਾਲਿ । ਸਕਲ ਟਹਿਲ ਅਪਨੇ ਕਰ ਕੀਨਸਿ ਸ਼ੁਮੰਤਿ ਭਈ ਹੁਇ ਖੇਦ ਬਿਸਾਲ । ਇਸ ਉਪਾਇ ਤੇ ਨੰਦਨ ਪ੍ਰਾਪਤਿ ਨਾਂਹਿ ਤ ਮਮ ਬਚ ਸਹੈ ਕਰਾਲ[6]॥੧੧॥ ਭਯੋ ਪੁੱਤ੍ਰ ਤੋ ਕਜਾ ਅਬਿ ਹੋਯਹੁ ਰਿਦੇ ਹਮਾਰੇ ਸੱਲਯ[8] ਸਮਾਨ।ਨਹੀਂ ਉਖਾਰਹਿੰ ਜਾਵਤ ਇਸਕੋ ਤਾਵਤ ਉਪਜਤਿ ਕਰਕ[10] ਮਹਾਨ । ਨੀਂਦ ਨਿਸਾ ਨਹਿ ਭੋਜਨ ਦਿਨ ਮਹਿੰ ਚਿੰਤਾ ਬਧਹਿ ਨਈ ਨਿਤ ਆਨਿ।ਜਤਨ ਬਨਹਿ ਜਿਮ, ਚਿਤਵਤਿ ਰਹੁ ਤਿਮ ਕਿਤਿਕ ਦਿਵਸ ਮਹਿੰ ਕਰਹਿੰ ਸੁ ਹਾਨ[11] ॥੧੨॥ਜਨੋਂ ਕਨੋਂ ਗੁਰਤਾ ਨਿਜ ਘਰ ਰਾਖਹਿ ਇਸ ਹਿਤ ਠਾਨਹਿੰ ਅਨਿਕ

[1]ਪੀਲੀ ਪੈ ਗਈ ਹੈ । [2]ਭੈ ਕਰ ਦੁਖੀ ਹੋਈ ਸ਼ਰੀਕ ਨੂੰ ਵਧਦੇ (ਦੇਖਕੇ) । [3]ਤੱਤੇ ਸਾਹ ਬਹੁਤ ਫੇਰੀ ਭਰਦੀ ਹੈ । [4]ਇਸ ਸਮੇਂ ਵਿੱਚ । [5]ਭਾਵ ਗੁਰੂ ਅਰਜਨ ਜੀ । [6]ਹੋਰ ਜਤਨ ਤੇ ਕਿਵੇਂ ਨਹੀਂ ਪਾ ਸੱਕਦੀ । [7]ਜਗਤ ਗੁਰੂ (ਰਾਮ ਦਾਸ) ਜੀ ਦੀ ਨੂੰਹ ਨੰਗੀ ਪੈਰੀਂ ਬਿਨਾ ਜੁੱਤੀ ਦੇ ਗਈ । [8]ਮੇਰੇ ਭਜਾਨਕ ਬਚਨ ਨੂੰ ਸਹਿੰਦੀ । [9]ਸਾਡੇ ਰਿਦੇ ਵਿੱਚ (ਇਹ ਪੁਤਰ) ਸੱਲ ਵਾਙੂ ਹੈ । [10]ਜ਼ਰੂਰ । [11]ਨਾਸ਼ ।

ਉਪਾਇ।ਜਬਿਲੌ ਮਾਤ ਗੋਦ ਮਹਿ ਬਾਲਕ ਤਬਿਲੌ ਤ੍ਰਿਯਾ ਜਾਇ ਕੌ ਘਾਇ।
ਕੁਛ ਚਤੁਰਾਈ ਸੋ ਕਰਿ ਪਹੁੰਚਹਿ ਕਰਹਿ ਸੁ ਘਾਤੁ ਘਾਤ ਕੌ ਪਾਇ[1]।
ਅਸ ਇਸਤ੍ਰੀ ਖੋਜਤਿ ਨਿਤ ਰਹੀਅਹਿ, ਦੇਹੁ ਦਰਬ ਤਿਸ ਲੇਹੁ ਲੁਭਾਇ
॥੧੩॥ ਨਿਜ ਪੁਰਿ ਮਹਿ ਹੁਇ ਸੋ ਭਹਿ ਪਹੁੰਚਹਿ ਮਿਸਿ ਕੁਛੁ ਕਰਹਿ ਰਹਹਿ
ਤਿਨਿ ਧਾਮ। ਕੈ ਤਿਸਿ ਗ੍ਰਾਮ ਹੋਹਿ ਬੁਲਵਾਵਹੁ ਕਰਹੁ ਲੁਭਾਵਨਿ ਦੈ
ਕਰਿ ਦਾਮ[2]। ਕੈ ਦਾਸੀ ਤ੍ਰਿਸਿ ਰਹੇ ਸਮੀਪੀ ਸੋ ਸੁਖੇਨ ਹੀ ਕਰਿ ਹੈ ਕਾਮ।
ਖੋਜਤਿ ਰਹਹੁ ਆਜ ਤੇ ਤੈਸੀ ਬਾਲਕ ਹਨਹਿ ਮਿਲਹਿ ਅਸ ਥਾਮ[3]॥
੧੪॥ਇਮ ਮਸਲਤ ਕਰਿ ਹਰਖੀ ਕਰਮੋ ਕਰਮ ਕ੍ਰੂਰ ਮਹਿ ਦੁਰਮਤਿ ਧਾਰਿ।
ਅਚਨੋ ਅਸਨ,ਬਿਸਰਾਮੋ ਨਿਸ ਮਹਿ ਚਿਤ ਮਹਿੰ ਚਿਤਵਤਿ ਅਨਿਕ
ਪ੍ਰਕਾਰ। ਜਹਿੰ ਕਹਿੰ ਬੁੱਧਿ ਕੀਨ ਬਿਸਤਾਰਨਿ[4], ਖੋਜਤਿ ਮਨ ਕਰਿ
ਤੈਸੀ ਨਾਰਿ। ਭਈ ਪ੍ਰਭਾਤ ਚਿੰਤ ਗ਼ਲਤਾਨੀ ਪ੍ਰਿਯ ਦਾਸੀ ਕੌ ਨਿਕਟਿ
ਹਕਾਰ॥੧੫॥ਮਨ ਕੀ ਬ੍ਰਿਥਾ ਉਚਾਰਨਿ ਕੀਨਸਿ[5]ਪੁਰਿ ਮਹਿ ਤੇ ਤ੍ਰਿਯ ਐਸੀ
ਆਨਿ। ਲੇ ਕਰਿ ਦਰਬ ਕਾਮੁ ਇਮ ਠਾਨਹਿ ਸ਼੍ਰੀ ਅਰਜਨ ਕੌ ਨੰਦਨ
ਹਾਨਿ। ਤਿਸ ਕੀ ਨਿਤ ਗੁਜ਼ਰਾਨ ਕਰਾਵਹਿ ਅਸਨ ਬਸਨ ਦੇ ਸਭਿ ਸੁਖ-
ਦਾਨ। ਹਿਤ ਕਰਿ ਨਿਤ ਖੋਜਤਿ ਰਹੁ ਚਿਤ ਕਰਿ ਇਹ ਮੇਰੋ ਲਖਿ ਕਾਜ
ਮਹਾਨ[6]॥੧੬॥ਇਮ ਦਾਸੀ ਕਰਿ ਗੋਪ ਬਾਤ ਕੌ ਸਨੈਸਨੈ ਬੂਝਤਿ ਬਹੁਨਾਰਿ।

ਇਤਿ ਸ਼੍ਰੀ ਅਰਜਨ ਅਤਿ ਉਤਸਾਹਤਿ ਮੰਗਤਿ ਕੌ ਦੇਂ ਦਰਬ ਅਪਾਰ।
ਸੁਨਿ ਸੁਨਿ ਦੂਰਿ ਦੂਰਿ ਤੇ ਆਵਹਿੰ ਲੇ ਕਰਿ ਗਮਨਹਿੰ ਸੁਜਸ ਉਚਾਰ।
ਬਡੇ ਭਾਗ ਜੁਤ ਸੁਤ ਸ਼ੁਭ ਜਨਮਨੋ ਜਹਿੰ ਕਹਿੰ ਜਿਸਤੇ ਹੁਇ ਜੈਕਾਰ॥
੧੭॥ਅਧਿਕ ਪ੍ਰਸੰਨ ਹੋਤਿ ਸੁਤ ਹੇਰਤਿ ਬਲਿਹਾਰੀ ਹੁਇ ਕਰਤਿ ਦੁਲਾਰ।
ਸੁੰਘਤਿ ਮਸਤਕ ਪਰਮ ਪ੍ਰੇਮ ਤੇ ਬ੍ਰਿਧ ਕੌ ਲਖਹਿੰ ਮਹਾਂ ਉਪਕਾਰ। ਕੀਨਿ
ਛਠੀ ਕੌ ਉਤਸਵ ਭਾਰੀ ਸਭਿ ਕੌ ਦੀਨਿ ਕਰਾਹ ਅਹਾਰ[7]। ਬਾਜੇ ਦਰ
ਪਰ ਬਾਜਤਿ ਹੈਂ ਬਹੁ ਸਿਖ ਸੰਗਤਿ ਸੁਖ ਕਰਹਿੰ ਉਦਾਰ॥੧੮॥ਦਸ ਦਿਨ
ਬੀਤੇ ਪੁਨ ਉਤਸਵ ਭਾ ਮੰਗਲ ਕਰਹਿੰ ਅਨੇਕ ਪ੍ਰਕਾਰ। ਕੁਲ ਕੀ ਸਗਲ
ਰੀਤਿ ਸ਼ੁਭ ਕੀਨਸਿ ਜਥਾ ਬ੍ਰਿਧਨ ਕੇ ਅੰਗੀਕਾਰ[8]ਲਘੁ ਦੁੰਦਭਿ ਕੀ ਹੋਤਿ
ਮਧੁਰ ਧੁਨਿ ਸੁਨਿ ਸ਼ੋਨਨਿ ਤੇ ਅਨੰਦ ਉਦਾਰ। ਬਜਹਿੰ ਨਫੀਰਨਿ, ਗਾਇੰ

[1]ਦਾਉ ਪਾਕੇ ਮਾਰ ਦੇਵੇ। [2]ਦਮੜੇ, ਰਪੱਯੇ। [3]ਇਸਤ੍ਰੀ। [4]ਬੁੱਧੀ ਖਿੰਡਾਵਨੀ ਕੀਤੀ ਭਾਵ ਸੋਚ ਤ੍ਰਾਈ। [5]ਕੜਾਹ ਦਾ ਭੋਜਨ । [6]ਭਾਵ, ਜਿਵੇਂ ਵਡਿਆਂ ਦੀ ਮੁਹਾਦਾ ਸੀ।

ਸਬਦ ਬਿਚ, ਖਰੇ ਲੋਕ ਉਚਰੈਂ ਜੈਕਾਰ ॥੧੯॥ ਆਦਿ ਬਿਲਾਵਲ ਸੁੰਦਰ ਰਾਗਨਿ ਗਾਇ ਰਬਾਬੀ ਪ੍ਰੇਮ ਲਗਾਇ।ਸੁਨਿ ਸੁਨਿ ਸਿਖ ਸੇਵਕ ਕੇ ਹਿਰਦੇ ਦ੍ਰਵਹਿ ਰੀਝ ਹੀ[1] ਮੋਦ ਬਢਾਇ। ਬਖਸ਼ਹਿ ਬਸਤ੍ਰ ਬਿਭੂਖਨ ਬਹੁ ਬਿਧਿ ਬਿਰਮਤ[2] ਬੈਠਹਿ ਉਠਿ ਨ ਸਕਾਇ। ਧੰਨ ਧੰਨ ਗੁਰੁ ਧੰਨ ਜਨਮ ਸਿਸ ਜਿਸ ਤੇ ਦਸਦਿਸ਼ਜਸਪਸਰਾਇ॥੨੦॥ਬਧਤਿ ਸਰੀਰ ਦੂਜ ਤੇ ਜਸਸਸਿ[3] ਤਿਮ ਤਿਮ ਸੁੰਦਰਤਾ ਅਧਿਕਾਇ। ਏਕ ਮਾਸ ਬੀਤਨੋ ਜਬਿ ਐਸੇ ਕਰਤਿ ਦੁਲਾਰ ਮਾਤ ਬਲ ਜਾਇ।ਰਾਤ ਦਿਵਸ ਸੁਤ ਕੋ ਮੁਖ ਦੇਖਹਿ ਨਹਿੰ ਲੋਚਨ ਕਨੋਂਹੂੰ ਤ੍ਰਿਪਤਾਇ। ਬਰਬਸ[4] ਨਿੰਦ੍ਰਾ ਅਧਿਕ ਬਧਹਿ ਜਬਿ ਸੁਪ-ਤਹਿ,ਛਿੱਪ੍ਰ ਜਾਗ ਕੋ ਪਾਇ॥੨੧॥ਜਨੁ ਪੰਨਗ ਮਨ ਮਨਿ ਸੋਂ ਲਾਗਨੋ[5]ਅਹਿ-ਨਿਸ ਰਾਖਨ ਮਹਿੰ ਹਿਤਕਾਰ। ਨਿੰਦ੍ਰਾ ਤੇ ਜਬਿ ਉਘਰਹਿੰ ਲੋਚਨ ਤਨੁਜ ਬਦਨ ਪਰ ਦ੍ਰਿਸ਼ਟਿ ਪਸਾਰ। ਪਾਲਤਿ,ਲਾਲਤਿ,ਘਾਲਤਿ ਘਾਲੇ, ਭਾਲਤਿ ਨਯਨ ਸ਼ਸਾਮਤਾ ਚਾਰੁ[6]। ਝਗਲੀ ਝੀਨ[7] ਮਹੀਨ ਸੁਤ ਕੀ ਬਰਨ ਬਰਨ ਕੀ ਪਾਇ ਸੁਧਾਰਿ ॥੨੨॥ ਕੰਚਨ ਕੇ ਕੰਕਨ ਕਰਵਾਇਸ ਜੁਗ ਜੁਗ ਹੀਰੇ ਜਰੇ ਜਰਾਇ[8]। ਛੁੱਦ੍ਰਘੰਟਕਾ ਬਾਜਨਵਾਰੀ[9] ਕਾਰੀਗਰ ਨੈ ਘਰੀ ਸੁਹਾਇ। ਪਾਵਨ ਪਦਪੰਕਜ ਮਹਿੰ ਨੂਪਰ ਰੁਣਕਤਿ ਰੁਚਿਰ[10]ਜਿ ਉਰਧ ਉਚਾਇ[11] ।ਛਾਪ ਛਲਾਇਨਿ ਗਰ ਕੇ ਭੂਖਨ ਸ਼ੋਭਤਿ ਸਭਿ ਹੀ ਸ਼ੁਭ ਪਹਿਰਾਇ॥੨੩॥ ਸ਼ਸਾਮ ਬਿੰਦ੍ਰ[12]ਸੁੰਦਰ ਬਿਚ ਭੌਹਨ ਸ਼ਸਾਮ ਕੇਸ ਐਸੇ ਛਬਿ ਪਾਇ।ਅਲ ਕੋ ਬਾਲਕ ਅਲ ਗਨ ਤਜਿ ਕਰਿ ਧਸਨੋ ਪੰਕ ਅੰਮ੍ਰਿਤ ਕੇ ਆਇ[13]।ਛੀਠ ਨ

---

[1]ਪ੍ਰੇਮ ਵਿਚ ਗਦਗਦ ਹੁੰਦੇ ਹਨ। [2]ਪਰਚੇ ਹੋਏ। [3]ਜਿਵੇਂ ਚੰਦ੍ਰਮਾਂ। [4]ਜ਼ੋਰੋ ਜ਼ੋਰੀ। [5]ਮਾਨੋ ਸਰਪ ਦਾ ਮਨ ਮਣੀ ਨਾਲ ਲਗਾ ਹੈ। [6]ਪਾਲਦੀ ਹੈ, ਲਡਿਆਉਂਦੀ ਹੈ, ਸੇਵਾ ਕਰਦੀ ਹੈ, ਨੇਤ੍ਰਾਂ ਵਿਖੇ ਸੁਹਣਾਂ ਸੁਰਮਾ ਪਾਉਂਦੀ ਹੈ। [7]ਬਰੀਕ ਬਰਾਲੀ। [8]ਦੇ ਦੇ ਹੀਰੇ ਜੜਾਉ ਜੜੇ। [9]ਤੜਾਗੀ ਵੱਜਣ ਵਾਲੀ। [10]ਪਵਿੱਤ੍ਰ ਚਰਣ ਕਵਲਾਂ ਵਿਚ ਸੁਹਣੇ ਪਾਉਂਟੇ (ਝਾਂਜਰਾਂ) ਛਣਕਦੇ ਹਨ। [11]ਜਦੋਂ ਉਹੇ ਉਠਾਂਦੇ ਹਨ। [12]ਕਾਲੀ ਬਿੰਦੀ ਭਾਵ ਤਿਲ। [13]ਭੌਹਾਂ ਦੇ ਸ਼ਸਾਮ ਕੇਸ ਦੇ ਵਿਚਕਾਰਲੇ ਥਾਂ ਬਿੰਦੀ ਐਉਂ ਸ਼ੋਭਦੀ ਹੈ ਜਿਵੇਂ ਭੌਰਿਆਂ ਦਾ ਬਚਾ ਭੌਰਿਆਂ ਦੀ ਭਾਜ ਛਡਕੇ ਅੰਮ੍ਰਿਤ ਦੇ ਪੰਕ ਵਿਚ ਆ ਧਸਿਆ ਹੈ। ਭਰਵੱਟੇ ਭੌਰਿਆਂ ਦੀਆਂ ਡਾਰਾਂ ਹਨ, ਬਿੰਦੀ ਭੌਰਿਆਂ ਦਾ ਨਿਆਣਾ ਹੈ, ਭਰਵਟਿਆਂ ਦੇ ਵਿਚਕਾਰਲਾ ਥਾਂ ਤ੍ਰਿਕੁਟੀ ਦਾ ਟਿਕਾਣਾਂ ਹੋਰ ਕਰਕੇ ਅੰਮ੍ਰਿਤ ਦਾ ਪੰਕ ਹੈ। ਪੰਕ ਨਾਮ ਦਿੱਕੜ ਦਾ ਹੈ ਤੇ ਪੰਕ ਨਾਮ 'ਅਤਰ ਫਿਤਨੇ' ਵਰਗੀਆਂ ਚਿਕਨਾਈਆਂ ਦਾ ਭੀ ਹੈ। ਪੰਕ ਤੋਂ ਮੁਰਾਦ ਕਮਲ ਦੀ ਭੀ ਲਈ ਜਾ ਸਕਦੀ ਹੈ, ਜਿਵੇਂ ਸੰਸਕ੍ਰਿਤ ਵਿਚ ਪੰਕਾਵਲੀ ਨਾਮ ਕਮਲਾਂ ਦੀ ਪੰਕਤੀ ਦਾ ਹੈ, ਦਿੱਕੜ ਦੀ ਪੰਕਤੀ ਇਸ

[ਬਾਕੀ ਪ੍ਰਮਾਣ ਏਥੇ ਅਗਲੇ ਪੰਨੇ ਦੇ ਹਨ]

ਲਗਹਿ ਛਰਾਂਤਿ ਓਰ ਜਨਨੀ ਵਾਰਤਿ ਰਾਈ ਲੌਨ ਮੰਗਾਇ। ਤਿਨਕਾ ਤੋਰਿ ਤੋਰਿ ਕਰਿ ਗੋਰਤਿ ਰੱਛਕ ਸ਼੍ਰੀ ਨਾਨਕ ਲੇ ਨਾਇ॥੨੪॥ ਜੇਵਰ ਜਰੇ ਜਵਾਹਰ ਜ਼ਾਹਦ ਜ਼ੇਬ ਅਜਾਇਬ ਜਬਰ ਜਰੀਤਿ[1]।ਸੁਵਰਨ ਕੋ ਸੁ ਵਰਨ ਤਨ ਦੁਤਿ ਮਿਲਿ ਸਮਤਾ ਤੇ ਭੇਵ ਨ ਲਖਿਯੰਤਿ[2]।ਕਰਕਸ ਹੋਤਿ ਸ਼ਪਰਸ ਜਾਨੀਯਤ[3]ਕੈ ਹੀਰਨ ਕੀ ਦਮਕ ਦਿਖੰਤਿ। ਤਿਨ ਕੀ ਉਪਮਾ ਕਹੌਂ ਕੌਨ ਕੀ ਮਨ ਭ੍ਰਮ ਹਾਰਨੋ ਲਘੂ ਲਗੰਤ[4]॥੨੫॥ ਦੋਹਰਾ ॥ ਇਸ ਪ੍ਰਕਾਰ ਬ੍ਰਿੱਧਤਿ ਗੁਰੂ ਸੁੰਦਰ ਸਰਬ ਸਰੀਰ। ਅੰਗ ਬਿਲੰਦ ਬਿਲੋਕੀਯਤਿ ਹਰਗੁਬਿੰਦ ਮਤਿਧੀਰ॥੨੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੋ 'ਸ਼੍ਰੀ ਹਰਿਗੋਬਿੰਦ ਜਨਮ ਉਤ੍ਸਵ' ਬਰਨਨੰ ਨਾਮ ਖਸ਼ਮੋ ਅੰਸੂ ॥ ੬ ॥

੭. [ਜ਼ਹਿਰ ਦੇਣ ਵਾਲੀ ਦਾਈ ਦੀ ਮੌਤ]।

ਦੋਹਰਾ ॥ ਪ੍ਰਿਥੀਏ ਕੀ ਦਾਸੀ ਫਿਰੀ ਖੋਜਤਿ ਦੁਰਮਤਿ ਨਾਰਿ। ਇਕ ਨੇ ਕਹਿ ਧੀਰਜ ਦਈ 'ਤੋਹਿ ਕਰੈ ਮੈਂ ਕਾਰ'॥੧॥ ਸ੍ਰੈਯਾਛੰਦ ॥ ਰਾਮਦਾਸ ਪੁਰਿ ਬਸਹਿ ਕੁਚਲਨੀ ਧਾਇਨ ਕੀ ਕ੍ਰਿਤ ਤੇ ਗੁਜ਼ਰਾਨ। ਦਾਸੀ ਮਸਲਤ ਅਪੁ ਕੀ ਕਰਿਕੈ ਕਰਮੋ ਨਿਕਟ ਸੁ ਮੇਲੀ ਆਨਿ[5]। ਸਾਦਰ ਸਦਨ ਬਿਠਾਇ ਸਮੀਪੀ ਪੂਰਬ ਭਾਖਨੋ ਕਸ਼ਟ ਮਹਾਨ[6]। 'ਅਨੁਜ ਲੀਨਿ ਗੁਰਤਾ ਬਿਪ੍ਰੀਤੀ ਸੋਠੋ ਬੈਠੋ ਰਹਨੋ ਸੁਜਾਨ॥੨॥ ਬਹੁ ਉਪਚਾਰਨ ਤੇ ਨਿਪਜਨੋ ਸੁਤ ਤਿਨਹੁੰ ਕੋਨਿ ਉਤਸਵ ਹਰਖਾਇਕਹੈ ਕਿ--ਗਾਦੀਕੋ ਇਹ ਮਾਲਕ ਪਾਛੇ ਗੁਰਤਾ ਲੇ ਸ਼ੁਭ ਪਾਇ--। ਪੂਰਬ ਆਸ ਹੁਤੀ ਹਮਰੇ ਮਨ--ਸ਼੍ਰੀ ਅਰਜਨ ਜਥਿ ਤਨ ਬਿਨ ਸਾਇ। ਸੈਤਤਿ ਨਹੀਂ, ਬਨਹਿ ਹਮ ਹੀ ਗੁਰ,ਚਾਰਹੁੰ ਦਿਸ਼ ਕੇ ਪੂਜ ਕਹਾਇੰ--॥੩॥ਜਥਿ ਕੋ ਨੰਦਨ ਤਿਨ ਕੇ ਜਨਮਨੋ ਤਥਿ ਤੇ ਹਮ ਹੁਇ

---

[1]ਜੜੇ ਹਨ। [2]ਸੋਨੇ ਅਤੇ ਤਨ ਦੇ ਸ੍ਰੇਸ਼ਟ ਰੰਗ ਦੀ ਸ਼ੋਭਾ ਇਕੋ ਜਿਹੇ ਹੋਣ ਕਰਕੇ ਮਿਲ ਗਈ ਹੋਈ ਹੈ ਤੇ ਭੇਦ ਨਹੀ ਜਾਣੀਦਾ। [3]ਛੁਹਣ ਨਾਲ ਖੁਰਦਰਾ ਯਾ ਕਰੜਾ ਜਾਣੀਦਾ ਹੈ। [4](ਹੋਰ ਉਪਮਾ) ਤੁੱਛ ਲੱਗਦੀ ਹੈ। [5]ਆਕੇ ਮਿਲਾਈ। [6]ਭਾਵ ਕਰਮੋ ਨੇ।

[ਪਿਛਲੇ ਪੰਨੇ ਦੇ ਬਾਕੀ ਪ੍ਰਕਾਸ਼]

ਦਾ ਅਰਥ ਨਹੀਂ ਹੈ। ਸੋ ਅੰਮ੍ਰਿਤ ਦਾ ਕਮਲ ਬੀ ਤ੍ਰਿਕੁਟੀ ਦੇ ਥਾਂ ਨੂੰ ਕਿਹਾ ਜਾ ਸਕਦਾ ਹੈ। (ਅ) (ਮਾਨੋਂ) ਡਢਰਾ ਖੰਡਾਂ ਸਣੇ ਮੱਦੇ ਤੇ ਆ ਬੈਠਾ ਹੈ। [ਪੰਕ=ਪੰਖ=ਖੰਡ, ਭਾਵ ਡਢਰਾ ਖੰਡਾਂ ਸਮੇਤ। ਅੰਮ੍ਰਿਤ ਚਿੱਟਾ ਹੁੰਦਾ ਹੈ ਤਦ ਸਥਾਨੀ ਮੱਥਾ]। ਕਈ ਸਿਆਣੇ ਕਹਿੰਦੇ ਹਨ ਕਿ ਭਾਈ ਗੁਰਦਾਸ ਜੀ ਦੇ ੨੬੪ ਕਬਿੱਤ ਵਿਚ ਕੋਟਿਕ ਉਸਤਤਿ ਛਵਿ ਤਿਲ ਕੋ ਪ੍ਰਗਾਸ ਹੈ' ਵਿਚ ਆਏ 'ਤਿਲ' ਪਦ ਤੋਂ ਇਸੇ ਬਿੰਦੀ ਦੀ ਮੁਰਾਦ ਹੈ।

ਗਏ ਨਿਰਾਸ।ਅਬਿ ਉਪਾਇ ਅਸ ਕਰਿ ਚਿਤ ਚਿਤਵਨਿ ਜਿਸ ਤੇ ਬਾਲਕ ਹੋਇ ਬਿਨਾਸ। ਪੁਨ ਤਿਨ ਕੇ ਜਨਮੇ ਨ ਆਤਮਜ ਹਮਰੇ ਕਾਜ ਹੋਇੰ ਸਭਿ ਰਾਸ। ਦਰਬ ਆਦਿ ਸੁੰਦਰ ਸਭਿ ਵਸਤੂ ਚਹੁੰ ਦਿਸ਼ ਤੇ ਚਲਿ ਆਇ ਅਵਾਸ॥੪॥ ਤਬਿ ਤੇਰੀ ਬਹੁ ਕਰਹਿਂ ਜੀਵਕਾ ਭੋਜਨ ਬਸਨ ਸਕਲ ਪਰਵਾਰ। ਨਿਜ ਘਰ ਤੇ ਹਮ ਦੇਹਿਂ ਤੋਹਿ ਕਹੁ ਅਰੁ ਤੇਰੋ ਜਾਨਹਿਂ ਉਪਕਾਰ। ਮਿਹਰਵਾਨ ਕੇ ਪਿਤਾ ਪਾਸ ਤੇ ਆਦਰ ਮੈਂ ਕਰਿਵਾਉਂ ਉਦਾਰ। ਇਹ ਕਾਰਜ ਨਿਜ ਚਾਤੁਰਤਾ ਤੇ ਕਰਹਿਂ ਅਬਹਿ ਉਪਜਹਿ ਸੁਖ ਸਾਰ॥੫॥ ਇਕ ਸ਼ਤ ਲੇਹੁ ਰਜਤਪਨ[1] ਅਬਿਹੂੰ,ਕਰਹੁ ਕਾਜ ਕੋ ਬਿਲਮ ਬਿਸਾਰਿ। ਬਾਲਕ ਮ੍ਰਿਤੁ ਹਮਰੋ ਹਿਤ ਲਖਿ ਚਿਤ[2], ਪੁਨ ਨਹਿਂ ਕਮੀ, ਭਰਹਿਂ ਭੰਡਾਰ[3]। ਇਮ ਕਹਿ ਬਸਤ੍ਰ ਆਪਨੋ ਲੇਕਰਿ ਦੀਨਸਿ ਤਿਸ ਕੇ ਊਪਰ ਡਾਰ। ਅਤਿ ਸਨੇਹ ਕੀ ਬਾਤ ਬਖਾਨਤਿ ਕਹਿ ਕਹਿ ਕਬਹੂੰ ਭਰਿ ਦ੍ਰਿਗ ਬਾਰਿ[4]॥ ੬॥ ਧਾਇ ਕ੍ਰੂਰ ਕਰਮਾ[5] ਅਤਿ ਪਾਪਨਿ ਸੁਨਿ ਕਰਿ ਹਰਖੀ ਧੀਰਜ ਦੀਨਿ। 'ਦੁਖੀ ਨ ਹੋਹੁ,ਕਰੋਂ ਮੈਂ ਤੌ ਹਿਤ,ਰਚੌਂ ਕਪਟ,ਕੋ ਲੇਖ ਨ ਚੀਨ[6]।ਤੁਮਰੇ ਸੁਖ ਤੇ ਹੈ ਸੁਖ ਮੋਕਹੁ ਖਾਨ ਪਾਨ ਕੀ ਸਭਿ ਸੁਧਿ ਲੀਨਿ। ਸੋ ਉਠਿ ਗਏ ਕਹਾਂ ਤਿਨ ਸਾਥਹਿ[7], ਲੇਨਿ ਦੇਨਿ ਕੁਛ ਨਾਂਹਿ ਨ ਕੀਨਿ॥ ੭॥ ਚਿਤ ਬਾਂਛਤਿ ਇਹ ਕਾਰਜ ਮੋਕਹੁ ਕਰਿਹੌਂ ਮੈਂ ਅਬਿ ਬਿਲਮ ਬਿਸਾਰਿ। ਚਿੰਤਾ ਰੰਚਕ ਹੂੰ ਨਹਿ ਕੀਜਹਿ ਨਿਸ਼ਚੈ ਲਖਹੁ ਸੁਧਾਰੀ ਕਾਰ। ਮੇਰੋ ਦ੍ਰੋਹ ਪ੍ਰਥਮ ਹੀ ਤਿਨ ਸੋਂ ਅਪਰ ਧਾਇ ਕੋ ਲੀਨਿ ਹਕਾਰ। ਨਹੀਂ ਅਵਾਹਨ ਮੋ ਕੋ ਕੀਨਸਿਨਹਿ ਕੁਛ ਦੀਨਸਿ, ਬਹੁ ਬੁਰਿਆਰ[8]॥੮॥ ਲਗਹਿ ਸੂਲ ਮੁਝ ਤਿਨ ਕੇ ਮੰਗਲ[9] ਜਿਸ ਹਤਿ ਹੋਇ ਮਹਾਂ ਸੁਖ ਮੋਹਿ[10]। ਪ੍ਰਿਥੀਏ ਕੀ ਥਾਮਾ ਸਭਿ ਸੁਨਿ ਕੈ ਕਹੈ ਕਿ 'ਸਾਧ ਸਾਧ[11] ਬਹੁ ਤੋਹਿ। ਭਯੋ ਭਰੋਸ, ਲਖੀ ਬੁਧਿ ਦੀਰਘ, ਤੁਝਹੀ ਤੇ ਕਾਰਜ ਸਿਧ ਹੋਇ'।ਇਸ ਪ੍ਰਕਾਰ ਨਿਸ਼ਚੈ ਕਰਿ ਦੋਨਹੁ ਦੁਰਬੁੱਧਾਗਨਪਾਪ ਅਰੋਹਿ[12]॥੯॥ ਲੈ ਕੁਛ ਦਰਬ ਸਦਨ ਮਹਿਂ ਆਈ ਰੰਗਦਾਰ ਅੰਬਰ ਤਨ ਧਾਰਿ। ਰੁਚਿਰ ਬਿਭੂਖਨ ਪਹਿਰੇ ਰੁਚਿ ਕਰਿ ਮੁਖ ਪਖਾਰ ਦ੍ਰਿਗ ਅੰਜਨ

[1]ਇੱਕ ਸੌ ਰੁਪੱਯੇ। [2]ਬਾਲਕ ਦੀ ਮੌਤ ਹੀ ਚਿਤ ਵਿਚ ਸਾਡਾ ਹਿਤ ਜਾਣ । [3]ਭਰਦੀ ਹੈ ਨੇੜਾਂ ਵਿਚ ਜਲ। [4]ਖੋਟੇ ਕਰਮਾਂ ਵਾਲੀ। [5](ਜੋ ਕੋਈ) ਜਾਣ ਨਾ ਸਕੇਗਾ। [6]ਭਾਵ ਗੁਰੂ ਅਰਜਨ ਜੀ ਚਲੇ ਗਏ ਹਨ ਤਿਨ੍ਹਾਂ ਦਾ (ਸਾਡੇ ਨਾਲ) ਕੀ ਸਾਥ ਹੈ। [7]ਬਹੁਤ ਬੁਰੀ ਗੱਲ ਕੀਤੀ ਨੇ। [8]ਤਿਨ੍ਹਾਂ ਦੇ ਖੁਸ਼ੀਆਂ ਤੋਂ ਮੈਨੂੰ ਦੁੱਖ ਲੱਗਦਾ ਹੈ। [9]ਸ਼ਾਬਾਸ਼ ਸ਼ਾਬਾਸ਼ । [10]ਮੰਦੀ ਬੁੱਧ ਵਾਲੀਆਂ ਸਾਰੇ ਪਾਪ ਜਿਨ੍ਹਾਂ ਦੇ (ਸਿਰ) ਤੇ ਚੜ੍ਹੇ ਹਨ (ਭਾਵ, ਅਤਿ ਪਾਪਣਾਂ)।

ਛਾਰਿ।ਜ਼ਹਿਰ ਅਜ਼ਾਹਰ[1] ਕਰਲੈ ਰਗਰਨੋ ਨਿਜਅਸਤਨ ਜੁਗ ਲੈਪ ਸੁਧਾਰਿ।
ਸ਼ੁਸ਼ਕ ਕੀਨਿ ਪੁਨ ਅੰਗੀਆ ਪਹਿਰੀ ਪੰਚ ਵਛਾਲੀ ਕੇ ਪਗ ਧਾਰਿ* ॥੧੦॥
ਦਰਬ ਲੋਭ ਤੇ ਚੌਂਪ ਚੌਗਨੀ–ਹਤਿ ਸਿਸ ਕੌ ਮੈਂ ਲੇਉਂ ਇਨਾਮ। ਸਕਲ
ਆਰਬਲ ਕੀ ਗੁਜ਼ਰਾਨ ਜੁ ਹਇਹੈ ਮੋਹਿਕਰੇ ਇਸ ਕਾਮ–। ਇਤ ਗੰਗਾ ਨੈ
ਕਰਿ ਚਾਲੀਸਾ[2] ਬਰਤਹਿ ਬੀਸ ਰੀਤਿ ਅਭਿਰਾਮ। ਨਿਤਪ੍ਰਤਿ ਉਤਸਵ
ਨਏ ਨਏ ਬਹੁ ਪ੍ਰਿਯ ਸੁਤ ਜਥਿ ਕੌ ਜਨਮਨੋ ਧਾਮ॥ ੧੧ ॥ ਭਯੋ ਅਨੰਦ
ਬਿਲੰਦ ਨੰਦ ਤੇ ਦਰਬ ਬ੍ਰਿੰਦ ਦੇ ਲੋਤਿ ਅਸੀਸ। ਬਹੁ ਗ੍ਰਾਮਨਿ ਕੀ ਬਾਮ
ਆਇ ਕਰਿ ਸਿਸੁ ਅਭਿਰਾਮ ਧਾਮ ਮਹਿੰ ਦੀਸ[3]। ਸਾਦਰ ਤਿਨ ਕੌ ਬਾਂਛਤਿ
ਬਖਸ਼ਤਿ ਡਰਤਿ ਮਾਤ ਨਹਿੰ ਕਹਿੰ ਦੁਰਸੀਸ। ਸ਼ੁਭ ਸਹਤ ਜਿਮ ਚਹਤਿ
ਕਹਤਿ ਬਚ ਲਹਤਿ ਮਹਤ ਮੁਦ ਕਰਿ ਬਖਸ਼ੀਸ਼[4] ॥ ੧੨ ॥ ਦੁਰਾਚਾਰਨੀ
ਮੰਗਲ ਸਮਧੋ[5] ਆਇ ਪ੍ਰਵੇਸ਼ੋ[6] ਗੁਰੁ ਨਿਕੇਤ। ਅਧਿਕ ਭੀਰ ਨਾਰਿਨਿ ਕੀ
ਜਹਿੰ ਕਹਿੰ ਜਥਾ ਜੋਗ ਆਦਰ ਕਹੁ ਦੇਤਿ। ਕਿਤਿਕ ਬਾਲ ਕੌ ਦਰਸ਼ਨ
ਕਰਤੀ, ਕਿਤਿਕ ਸਰਾਹਤਿ ਪ੍ਰੀਤ ਸਮੇਤਿ। ਕੋਤਿਕ ਲੋਤਿ ਉਛੰਗ
ਦੁਲਾਰਤਿ[7], ਕੋਤਿਕ ਬਿਗਸਤਿ ਦੰਤਨਿ ਸੇਤ[8]† ॥ ੧੩ ॥ ਦੋਹਰਾ॥ਬਸਤ੍ਰ
ਬਿਭੂਖਨ ਦੇਖਿ ਸ਼ੁਭ ਆਦਰ ਸਾਥ ਬਿਠਾਇ।ਇਸਤ੍ਰਿਨਿ ਕੇ ਸਮੁਦਾਇ ਮੈਂ
ਪੁੱਤ੍ਰਨਿ ਬਾਤ ਚਲਾਇ ॥ ੧੪ ॥ ਸ੍ਰੈਯਾ ਛੰਦ ॥ ਸਭਿਨਿ ਬਿਖੈ ਗੰਗਾ ਮ੍ਰਿਦੁ
ਬਚ ਕਹਿ 'ਦੋ ਇਕ ਦਿਨ ਤੇ ਅਨਮਨ ਨੰਦ'। ਅਸਤਨ ਲੋਤਿ ਨ ਰੁੱਚਿ
ਕਰਿ ਮੁਖ ਮਹਿੰ ਕੌ ਦੁਖ,ਸੁਧਿ ਨਹਿ ਮੋਹਿ ਬਿਲੰਦ[9]।ਜਿਤਿਕ ਬ੍ਰਿੱਧ ਉਪ-
ਚਾਰਨਿ ਭਾਖਤਿ ਗੁਰਤੀ[10]ਆਦਿ ਦੇਹ‡ ਸੁਖਕੰਦ[11]। ਘਾਤਿ ਪਾਇ ਕਰਿ
ਦੁਸ਼ਟਾ ਬੋਲੀ ਕ੍ਰਿਸ਼ਨ ਪੂਤਨਾ ਕੋਰਿ[12] ਮਨਿੰਦ ॥੧੫॥ 'ਮੋਹਿ ਬਿਖੈ ਗੁਨ
ਦਿਯੋ ਪ੍ਰਭੂਨੇ ਬਹੁਬਾਲਕ ਤੇ ਮੈਂ ਪਤਿਆਇ[13]।ਪਾਨ ਕਰਹਿ ਜੋ ਅਸਤਨ

---

[1]ਗੁੱਝੀ। [2]ਚਾਲ੍ਹੀਆਂ ਦਿਨ ਕਰਕੇ। [3]ਦਰਸ਼ਨ ਕਰਦੀਆਂ ਹਨ। [4]ਜਿਵੇਂ (ਮਾਤਾ ਜੀ) ਚਾਹੁੰਦੇ ਹਨ (ਇਸਤ੍ਰੀਆਂ) ਕੱਲਜ਼ਾਨ ਸਮੇਤ ਬਚਨ ਕਹਿੰਦੀਆਂ ਹਨ ਬੜੀ ਖੁਸ਼ੀ ਜਾਣ ਕਰਕੇ (ਤੇ ਮਾਤਾ ਜੀ) ਬਖਸ਼ੀਸ਼ਾਂ ਕਰਦੇ ਹਨ। [5]ਸਮੇਂ ਵਿਚ [6](ਉਹ ਦਾਈ ਘਰ)ਆ ਵੜੀ।' ਗੋਦੀ ਵਿਚ ਲੈ ਲੈਂਦੀਆਂ ਹਨ। [7]ਚਿਟਿਆਂ ਦੰਦਾਂ ਨਾਲ ਹਸਦੀਆਂ ਭਾਵ ਖਿੜ ਖਿੜ ਹੱਸਦੀਆਂ ਹਨ। [8]ਮੁਰਝਾਯਾ ਹੈ ਪੁੱਤ੍ਰ। [9]ਕੀ ਕੋਈ ਦੁਖ ਹੈ ਜਿਸ ਦੀ ਮੈਨੂੰ ਬਹੁਤੀ ਸੋਝੀ ਨਹੀਂ। [10]ਗੁੜ੍ਹਤੀ। [11]ਭਾਵ ਸ਼੍ਰੀ ਹਰਿਰਾਇ ਜੀ ਨੂੰ। [12]ਪੂਤਨਾ ਵਾਂਙੂ ਜੋ ਕ੍ਰਿਸ਼ਨ ਜੀ ਨੂੰ ਜ਼ਹਿਰ ਦੇਣ ਗਈ ਸੀ ਤੇ ਉਨ੍ਹਾਂ ਨੇ ਮਾਰੀ ਸੀ। [13]ਪਤਿਆਇਆ ਹੈ। *ਪਾਃ–ਛਾਰਿ। †ਪਾਃ–ਦੰਤਨਿਕੇਤ। ‡ਪਾਃ–ਦੇਹਿ।

ਮੇਰੇ ਤਿਸ ਸਿਸ ਕੋ ਦੁਖ ਨਿਕਟਿ ਨ ਆਇ।ਹਰਹਿ ਅਰੁਚ[1] ਕੋ ਤਤਛਿਨ ਛੁੱਧਭਹਿ[2],ਆਰਬਲਾ ਸੁ ਅਧਿਕ ਬਿਰਧਾਇ। ਰਹੈ ਨਿਰੋਵਾ ਸੁਖ ਸੋਂ ਬਧ ਮਹਿੰ ਨਹਿੰ ਔਸ਼ਧਿ ਕੀ ਚਾਹਿ ਰਹਾਇ॥੧੬॥ਰਾਮਦਾਸ ਪੁਰਿ ਬਾਸਕੀਨਿਮੈਂ ਜਬਿ ਕੇ ਭੂਮ ਆਏ ਇਸ ਥਾਇਂ।ਮਮ ਗੁਨ ਸੁਨਿਕੈ ਪ੍ਰਿਥੀਏ ਆਨੀ ਸੁਤ-ਵੈਤੀ ਤਿਯ ਸਭਿ ਢਿਗ ਆਇ। ਇਕ ਦੁਇ ਦਿਨ ਅਸਤਨ ਦੇ ਮੇਰੋ ਰੁਜ ਗਵਾਇ ਗਮਨੀ ਸਮੁਦਾਇ। ਭਾਗਵਾਨ ਕੇ ਮੈਂ ਚਲਿ ਜਾਵੌਂ ਨਿਰਭਾਗਨ ਕੌਂ ਕੌ ਚਲਿ ਜਾਇ?॥੧੭॥ਅਧਿਕ ਚਾਹਿ ਕਰਿਤੁ ਮਰੇ ਆਈ ਪੁਰੀਤੁਹਾਰੀ ਬਸੀ ਜੁ ਆਨਿ। ਪਰਮੇਸ਼ੁਰ ਤੇ ਮੈਂ ਨਿਤ ਜਾਚੌਂ–ਸੁਤਵੈਤੀ ਹੁਇ ਤ੍ਰਿਯਾ ਮਹਾਨ । ਇਸ ਬਿਧਿ ਕਰਿ ਗੁਜ਼ਰਾਨ ਕਰੌਂ ਸਦ ਦਰਬ ਸਹਜ ਪਾਵੌਂ ਸਨਮਾਨ । ਜੀਵਨ ਜੋਗ ਪੁੱਤ੍ਰ ਇਹ ਤੇਰੋ ਮੁਝ ਕੋਛਰ ਮਹਿੰ[3] ਦੀਜਹਿ ਆਨਿ[4] ॥ ੧੮॥ ਤਿਸ ਤੇ ਸੁਨਿ ਸਭਿ ਤ੍ਰਿਯਨਿ ਸਰਾਹੀ, ਬਸਨ ਬਿਭੂਖਨ ਸੁੰਦਰ ਹੋਰਿ।[5]ਬਿਨ ਔਸ਼ਧਿ ਰੁਜ ਕੀ ਇਹ ਹਰੜਾ ਧੰਨ ਤੋਹਿ ਗੁਨ ਲਹਯੋ ਬਡੋਰ[6]। ਮਰਜੀ ਸਭਿ ਨਾਰਿਨਿ ਕੀ ਲਖਿ ਕ੍ਰਰਿ ਮਾਤ ਗੰਗ ਬਿਸਮਾਇ ਘਨੇਰ।ਦਿਯੋ ਪੁੱਤ੍ਰ ਤਿਸ ਗੋਦ ਪ੍ਰਮੋਦਤਿ ਦੁਸ਼ਟ ਜੀਅਤਿਨਕੋ ਸਮ ਸ਼ੇਰ[8]॥ ੧੯॥ਸ਼੍ਰੀ ਗੁਰੁ ਹਰਿਗੁਵਿੰਦ ਚਿਤ ਜਾਨੀ–ਕ੍ਰਰ ਜੁ ਕਰਮਾ ਆਵੇ ਨਾਰਿ–। ਦਿਨ ਚਾਰਿਕ ਤੇ ਅਨਮਨ ਹੋਏ ਜਿਸ ਤੇ[9]ਮਾਤ ਚਿੰਤ ਲੇ ਧਾਰਿ।–ਧਾਇ ਉਛੰਗ ਦੇਹਿਗੀ[10] ਰੁਚਿ ਕਰਿ–ਯਾਂਤੇ ਪੂਰਬ ਬਿਧੀ ਸੁਧਾਰਿ।–ਦੁਸ਼ਟਨ ਕੋ ਨਾਸ਼ਨ ਕੋ ਮਮ ਤਨ–ਸਿਸ ਸਰੂਪ ਤੇ ਕਰੀ ਸੁ ਕਾਰਿ॥੨੦॥ਧਾਇ ਉਛੰਗ ਗਏ ਹੁਇ ਚੰਚਲ, ਇਤ ਉਤ ਮੁਖ ਕਰਿ ਅੰਗ ਚਲੰਤਿ। ਕਛੁ ਰੋਦਨ ਕਰਿ ਬਹੁਰ ਟਿਕੇ ਤਹਿੰ ਲੋਰੀ ਦੇਤਿ ਮਧੁਰ ਛਲਵੰਤਿ[11]। ਅੰਗੀਆ ਤੇ ਅਸਤਨ ਕਰਿ ਬਾਹਰ ਏਕ ਹਾਥ ਸੋਂ ਸਮੁਖ ਕਰੰਤ[7]।ਦੂਸਰ ਕਰ ਪਰ ਸਿਸ ਕੋ ਸਿਰ ਧਰਿ ਊਪਰ ਡਾਰਜੋ ਬਸਤ੍ਰ ਦੁਚੰਤ॥੨੧॥ਕਾਬਿੱਤ॥ਤਤਛਿਨ ਅੰਤਰ ਬਸਨ ਅਸਤਨ ਦੇਤਿ, ਲੇਤਿ ਨ ਤਨਕ, ਗਹੇ ਹੋਤਿ ਇਤ ਉਤਨਾ[12]। ਗਾਢੋ[13] ਜਬਿ ਕੀਨਿ ਤੌ ਪਯੋਧਰ[14] ਕੋ ਲੀਨ ਮੁਖ, ਹਾਥ ਕੋ ਪਸਾਰਿ ਗਹੀ

---

[1]ਅਰੁਚੀ, ਭੁਖ ਨਾ ਲੱਗਣੀ। [2]ਭੁਖ ਲਗ ਪੈਂਦੀ ਹੈ। [3]ਮੇਰੀ ਗੋਦੀ ਵਿੱਚ। [4]ਦੁਸ਼ਟ ਜੀਵ (ਜੋ ਹਨ) ਤਿਨ੍ਹਾਂ ਲਈ ਸ਼ੇਰ ਸਮਾਨ (ਸ਼੍ਰੀ ਗੁਰੂ ਹਰਗੋਵਿੰਦ ਜੀ)। [5]ਦਾਈ ਦੀ ਗੋਦੀ ਦੇਣਗੇ (ਮਾਤਾ ਜੀ ਸਾਨੂੰ)। [6]ਭਾਵ ਉਹ ਦਾਈ। [7]ਸਾਮ੍ਹਣੇ ਕਰਦੀ ਹੈ (ਥਣ)। [8]ਛੜਕੇ (ਅਸਥਨ) ਇਧਰ ਉਧਰ ਹੋ ਜਾਂਦੇ ਹਨ। [9]ਜੋਰ ਨਾਲ ਘੁੱਟਿਆ। [10]ਅਸਥਨ।

ਛੋਰੀ ਤਬ ਗੁਤਨਾ[1]।ਦੂਜੇ ਹਾਥ ਸਾਥ ਗਹਜੋ ਦੂਜੋ ਕੁਚ ਦ੍ਰਿਢ ਕਰਿ ਖੋਟੀ ਕ੍ਰਿਤ ਹੇਤੁ ਆਈ ਲਾਗੇ ਲੋਭ ਭੂਤਨਾ। ਜਾਂਕੋ ਮਨ ਪੁਤ ਨਾ ਲਖਜੋ ਗੁਰੁ ਸਪੂਤਨਾ,ਜਿਸੀ ਕੇ ਤੀਰ ਪੂਤਨਾ,ਸੰਘਾਰੀ ਸਮ ਪੂਤਨਾ[2]॥੨੨॥ਗਾਢੇ ਅੰਗ ਪੀਰ ਕਰਿ, ਗਾਢੀ ਉਰ ਪੀਰਕਰਿ ਪ੍ਰਾਨ ਤੇ ਸਰੀਰ ਕਰਿ ਭਿੰਨ ਐਂਚ ਲੀਨਿਓ[3]। ਜੈਸੇ ਪੋਲ ਤੀਲ ਤੇ ਕਿਲਾਲ[4] ਕੋ ਸੁ ਢੂਕ ਨਾਲਿ ਖੈਂਚ ਲੇਤਿ ਬਾਲਕ ਸੁਭਾਇਕ ਹੀ ਕੀਨਿਓ[5]। 'ਹਾਇ ਹਾਇ' ਬੋਲਤੀ ਬਿਹਾਲ ਹੈ ਬਿਸਾਲ'ਬਾਲ!ਛੋਰੋ ਅਬਿ ਮੋਹਿ ਕੋ,ਪ੍ਰਤਾਪ ਚਿਤ ਚੀਨਿਓ'। ਲੋਚਨਮੈਂ ਨੀਰ ਭੁਰਿ, ਧੀਰ ਹਰਿ ਚੀਰ ਭਜਿ, ਪਰੀ ਸਭਿ ਤੀਰ ਧਰ[6], ਪ੍ਰਾਨ ਕਰਿ ਹੀਨਿਓ॥੨੩॥ਕੂਕਤੀ ਪੁਕਾਰ ਬਿਸੰਭਾਰਦ੍ਵੈ ਪਸਾਰ ਅੰਗ, ਪਰੀਮ੍ਰਿਤੁਭਈ, ਦ੍ਰਿਗ ਨਿਕਰੇ ਪਰਤਿ ਜਨੁ[7]। ਮੁਖ ਤੇ ਝਗੁਰ[8] ਜਾਤਿ, ਪੀਰੀ ਪਰ ਗਈ ਗਾਤ, ਭਯੋ ਉਤਪਾਤ,ਹੇਰਿ ਨਾਰੀ ਬਿਸਮਾਈਮਨ।–ਕਹਾਂਹੋਇਗਯੋਬੈਠੀ ਸਭਿਨਿ ਮੈਂ ਲਿਯੋ ਸਿਸੁ–ਤ੍ਰਾਸ ਉਪਜਯੋ, ਭਜੀ ਦਰ ਜਹਾਂ ਪਰਜੋ ਤਨ[9]। ਰੀਗਾ ਭਯਭੀਤਭਈਪੁੱਤ੍ਰ ਕੋ ਗਹਨਧਾਈ ਹਾਥਨਿਉਚਾਵੈ ਪ੍ਰਿਯਾ ਕ੍ਰਿਪਨ ਕੋ ਮਾਨੋ ਧਨ[10]॥੨੪॥ਹਾਥ ਗਹੀ ਬੇਨੀ[11], ਬਲ ਸਾਥ ਨਹਿ ਛੋਰੈਂ ਤਾਂਹਿ ਮਾਤ ਛੁਟਕਾਵੈ ਕਹਾਂ ਏਤਨੋ ਸੁ ਹੋਇ ਜੋਰ[12]।ਦਾਸੀ ਕੋ ਪੁਕਾਰੈ ਰਿਸ ਭਰੀ 'ਕਸੋਂਨ ਆਵੈ ਪਾਸਿ?'ਕੰਪਤਿਸਰੀਰ ਤ੍ਰਾਸਧਾਰੇ ਉਤਪਾਤਘੋਰ[13]। ਮਿਲੀ ਗਨ ਆਇ,ਨੀਠ ਨੀਠ ਕਰਿ ਛੋਰੀ[14]ਤਬਿ,ਕੰਠ ਸੋਂ ਲਗਾਯੋ ਨੰਦ ਪਰਜੋ ਹੈ ਬਿਲੰਦ ਸ਼ੋਰ। ਪਰੀ ਜਿਸ ਠੌਰ ਅਵਲੋਕਤਿ ਨ ਤਾਂਹੀ ਓਰ[15], ਭਰੀ

---

[1]ਫੜੀ ਲਮਕਦੀ ਹੋਈ ਗੁਤ। [2]ਗੁਰੂ ਜੀ ਦੇ ਸਪੁਤਰ (ਸ਼੍ਰੀ ਹਰਿਰਾਇ ਜੀ) ਨੇ ਜਾਣਿਆਂ ਜਿਸ (ਦਾਈ) ਦਾ ਮਨ (ਪੁਤ+ਨਾ) ਅਪਵਿੱਤ੍ਰ ਹੈ ਤੇ ਜਿਸ ਦੇ (ਜੀ ਵਿੱਚ) ਪੁੱਤਰ ਦੀ ਪੀੜਾ ਨਹੀਂ, ਪੂਤਨਾ (ਰਾਖਸ਼ਣੀ) ਵਾਂਙ (ਉਸਨੂੰ) ਮਾਰਿਆ। [3]ਅੰਗਾਂ ਨੂੰ ਚੰਗੀ ਤਰ੍ਹਾਂ ਨਪੀੜਕੇ ਤੇ ਪੇਟ ਵਿੱਚ (ਯਾ ਦਿਲ ਵਿੱਚ) ਡਾਢੀ ਪੀੜ ਕਰਕੇ ਪ੍ਰਾਣ ਸਰੀਰ ਤੋਂ ਖਿੱਚ ਕਰਕੇ ਅੱਤ ਕਰ ਲੀਤੇ। [4]ਪੋਲੀ ਤੀਲੀ ਤੋਂ ਜਲ। [5]ਸਹਜ ਸੁਭਾਵਿਕ ਹੀ (ਤਿਵੇਂ ਸ਼੍ਰੀ ਹਰਿ ਗੋਵਿੰਦ ਜੀ ਨੇ) ਕੀਤਾ। [6]ਸਭਿ ਦੇ ਪਾਸ (ਲੰਮੀ) ਪੈ ਗਈ ਧਰਤੀ ਤੇ। [7]ਮਾਨੋਂ ਅੱਖਾਂ ਨਿਕਲੀਆਂ ਪਈਆਂ ਹਨ। [8]ਬੱਚਾ। [9]ਜਿਥੇ (ਦਾਈ ਦਾ) ਸਰੀਰ ਪਿਆ ਸੀ ਉਸ ਥਾਂ ਨੂੰ ਛੱਡਕੇ ਦੂਰ ਚਲੀਆਂ ਗਈਆਂ। [10]ਹੱਥਾਂ ਨਾਲ ਚੁੱਕਦੀ ਹੈ (ਪੁੱਤ੍ਰ ਨੂੰ) ਜੋਸ਼ ਕੰਜੂਸ ਨੂੰ ਧਨ ਪਿਆਰਾ ਹੁੰਦਾ ਹੈ। [11]ਗੁੱਤ। [12]ਕਿਥੋਂ ਮੈਨੂੰ ਬਲ ਹੋਵੇ (ਮਾਤਾ ਜੀ ਵਿੱਚ)। [13]ਘੋਰ ਉਪੱਦ੍ਰਵ (ਦੇਖਕੇ) ਡਰੀ ਹੈ। [14](ਗੁੱਤ) ਮਸਾਂ ਮਸਾਂ ਛੱਡੀ। [15]ਤਿਸ ਤਰਫ ਦੇਖਦੀਆਂ ਹੀ ਨਹੀਂ।

ਉਰ ਹੋਰ ਧਾਈ ਥਾਨਨਿਜ ਛੋਰਿ ਛੋਰਿ॥੨੫॥ਮਰੀ ਦੁਰਾਚਾਰਨੀ ਤੇ ਕੁਛਕ ਪ੍ਰਕਾਸ਼ ਭਯੋ ਬੀਜਰੀ ਕੀ ਰੀਤਿ ਥਰਕਾਈ ਹੈ ਅਜਰ[1] ਬੀਚ। ਸਭਿ ਕੇ ਬਿਲੋਚਨ ਗਏ ਹੈਂ ਮੁੰਦ ਤੇਹੀ ਛਿਨ, ਬੋਲਤਿ ਨ ਬੈਨ ਕੋਈ ਹੇਰਿਕੈ ਕਰਮ ਨੀਚ। ਹਾਥ ਜੁਗ ਪਾਵ ਕੋ ਪਸਾਰ ਕੈ ਪਰੀ ਹੈ ਧਰ ਦਾਸ ਗਨ ਦਾਸੀ ਮਿਲਿ ਦੇਖੀ ਸੁ ਗ਼ਸੀ ਹੈ ਮੀਚ। ਜੀਵ ਗਯੋ ਊਪਰ ਅਪਰ ਦੇਹਿ ਧਾਰਿ ਕਰਿ ਮੂਰਛਤਿ ਕੋਈ ਲਖਿ ਤਾਂਕੇ ਮੁਖ ਬਾਰ ਸੀਚ[2] ॥ ੨੬ ॥ ਦੋਹਰਾ ॥ ਇਸ ਪ੍ਰਕਾਰ ਜਬਿ ਮਰਿ ਗਈ ਅਪਰ ਦੇਹਿ ਧਰਿ ਸੋਇ। ਛਪਿ ਅਕਾਸ਼ ਮੈਂ ਭੇਦ ਨਿਜ ਭਨਤਿ ਸੁਨਤਿ ਸਭਿ ਕੋਇ ॥ ੨੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸ਼ੇ 'ਧਾਇ ਮਾਰਨ' ਪ੍ਰਸੰਗ ਬਰਨਨੰ ਨਾਮ ਸਪਤਮੋ ਅੰਸੂ ॥ ੭ ॥

੮. [ਦਾਈ ਦੀ ਰੂਹ ਨੇ ਅਪਣੀ ਪਿਛਲੀ ਕਥਾ ਸੁਨਾਈ]।

ਦੋਹਰਾ ॥ ਦੂਰੀ ਗਗਨ ਮਹਿੰ ਬਚਨ ਕਹਿ 'ਡਰਹੁ ਨ ਮੋ ਤੇ ਕੋਇ। ਸਭਿ ਪ੍ਰਸੰਗ ਸੁਨਿ ਲੀਜੀਏ, ਭਯੋ ਕਹੌਂ ਮੈਂ ਸੋਇ ॥੧॥ ਸ੍ਰੈਯਾ ਛੰਦ ॥ਪੂਰਬ ਜਨਮ ਮੋਹਿ ਗੰਧਰਬੀ[3], ਸਕਲ ਸ਼ਕਤਿ ਜੁਤਿ ਮੈਂ ਮਨ ਮਾਨ[4]। ਗਾਵਨ ਬਿੱਦਜਾ ਬਿਖੈ ਨਿਪੁਨ ਬਹੁ ਸੁੰਦਰ ਅਤਿ ਸਰੂਪ ਦੁਤਿਵਾਨ।ਸੁਰਗ ਸਦਾ ਬਿਚਰਤਿ ਸੁਖ ਪਾਵਤਿ ਇਕ ਦਿਨ ਸੁਰਨਿ ਸਭਾ ਕੇ ਥਾਨ।ਕਰਤਿ ਗਾਨ ਬਹੁ ਤਾਨ ਮਿਲਾਵਤਿ ਸੁਨਤਿ ਕਾਨ ਸੋ ਹੁਇ ਬਿਰਮਾਨ[5]॥੨॥ ਤਬਿ ਸੁਰਗੁਰੁ[6]ਆਯੋ ਕਿਸ ਕਾਰਨ ਹੇਰਤਿ ਉਠੇ ਸਭਾ ਸੁਰ ਬ੍ਰਿੰਦ। ਸਾਦਰ ਨਮੋ ਕੀਨਿ ਬਡ ਜਾਨਜੋ ਬ੍ਰਹਮ ਵਿੱਦਜਾ ਮਹਿੰ ਨਿਪੁਨ ਬਿਲੰਦ।ਬੈਠਜੋ ਆਨਿ ਸਭਿਨਿ ਕਹੁ ਦੇਖਤਿ ਰਾਗ ਰੰਗ ਮਹਿੰ ਭਏ ਅਨੰਦ।ਮਮ ਦਿਸ਼ਿ ਲਖਿ ਕਰਿ ਜਾਨਿ ਮਾਨ ਬਡ–ਇਹ ਦੁਸ਼ਟਾਚਾਰਨਿ ਮਤਿ ਮੰਦ ॥ ੩ ॥ ਗਾਵਨਿ ਅਰੁ ਸਰੂਪ ਬਡ ਮੇਰੋ ਇਹੁ ਗੁਨ ਜਾਨਿ ਧਰਤਿ ਹੈਂਕਾਰ।ਸੁਰਨਿ ਸਭਾ ਕੇ ਉਚਿਤ ਨ ਦੁਸ਼ਟਾ ਨਹਿੰ ਮਨ ਜਾਨਜੋ ਮੋਹਿ ਉਦਾਰ। ਅਪਰ ਸਰਬ ਹੀ ਮਾਨਹਿੰ ਦੀਰਘ ਇੰਦ੍ਰ ਆਦਿ ਜੋਤਿਕ ਬਲਿਭਾਰ[7]। ਦੰਡ ਜੋਗ ਹੈ ਦੇਉਂ ਸ੍ਰਾਪ ਇਸ ਗਰਬ ਬਿਨਾਸ਼ਹਿ ਇਸੀ ਪ੍ਰਕਾਰ–॥ ੪ ॥ ਇਮ ਬਿਚਾਰ ਕਰਿ ਸ੍ਰਾਪ ਦੀਨਿ ਭਇ –ਮ੍ਰਿਤੁ ਮੰਡਲ ਮਹਿੰ[8] ਜਨਮ ਸੁ ਧਾਰਿ।ਜਾਇ ਕਰਮ ਧਾਇਨ ਕੇ ਕਰਿ ਕੈ, ਹੋਤ ਜੀਵਕਾ ਕਰਹੁ ਅਹਾਰ। ਪਾਪ ਕਮਾਵਹੁ ਜੀਵਨਿ ਦੁਖ ਕਰਿ[9],ਧਰਹੁ

[1]ਵੇਹੜੇ। [2]ਮੂੰਹ ਵਿਚ ਪਾਣੀ ਪਾਉਂਦੇ ਹਨ। [3]ਸੁਰਗ ਦੀ ਗਾਉਣ ਵਾਲੀ। [4]ਮੇਰੇ ਮਨ ਵਿੱਚ ਹੰਕਾਰ ਸੀ। [5]ਮੋਹਤ ਹੋ ਜਾਵੇ। [6]ਬ੍ਰਹਸਪਤ। [7]ਭਾਰੀ ਬਲ ਵਾਲੇ। [8]ਮਾਤਲੋਕ ਵਿੱਚ। [9]ਜੀਵਾਂ ਨੂੰ ਦੁਖ ਦੇਕੇ।

ਦੇਹਿ ਜੋ ਮਹਿਦ ਗਵਾਰ[1]। ਮੱਦ੍ ਦੇਸ਼[2] ਮਹਿੰ ਬਿਚਰਹੁ ਜਿਤ ਕਿਤ ਭੋਗਹੁ ਦੁਖ ਹੈ ਕਰਿ ਬੁਰਿਆਰ–॥ ੫॥ ਮੈਂ ਕਰ ਜੋਰੇ ਸੁਰ ਗੁਰੂ ਆਗੇ–ਕਬਿ ਮੇਰੋ ਪੁਨ ਹੋਇ ਉਧਾਰ। ਗਰਬ ਕੀਨਿ ਤਿਸ ਕੋ ਫਲ ਪਾਯੋ ਤੁਮ ਕ੍ਰਿਪਾਲ ਹੋ ਸਦਾ ਉਦਾਰ। ਇਸਤ੍ਰੀ ਮਤਿ ਪੀਛੇ ਸੁਧਿ ਆਵਤਿ ਨਿਜ ਸਰੂਪ ਗੁਨ ਕੇ ਹੈਂਕਾਰ[3]। ਸਾਧੂ ਸਦਾ ਛਿਮਾ ਕੋ ਧਾਰਤਿ ਅਪਕਾਰੀ[4] ਪਰ ਭੀ ਉਪਕਾਰ–॥੬॥ ਸੁਰ ਗੁਰੂ ਭਨਜੋ–ਹੋਹਿੰ ਗੁਰੂ ਅਰਜਨ ਸ਼੍ਰੀ ਨਾਨਕ ਕੇ ਬੈਠਹਿੰ ਥਾਨ।ਤਿਨ ਕੋ ਪੁੱਤ੍ਰ ਜਨਮ ਜਬਿ ਧਾਰਹਿ ਤਿਸ ਕੇ ਸਾਥ ਮੇਲ ਨਿਜ ਠਾਨ।ਸੋ ਤੋਰੋ ਤਬਿ ਕਰਹਿ ਉਧਾਰਨਿ ਨਿਜ ਬਲ ਤੇ ਹਾਨਹਿੰ ਗੋ ਪ੍ਰਾਨ। ਬਹੁਰ ਸਰੀਰ ਪਰਾਪਤਿ ਹੁਇ ਗੋ,ਗੰਧਰਬੀ ਕੋ ਰੂਪ ਮਹਾਨ–॥੭॥ਭਯੋ ਪਤਨ[5] ਸੁਰਗੁਰੁਕੋਬਚ ਸੁਨਿ, ਭਾ ਅੱਗਯਾਨ ਜਨਮ ਕੋ ਪਾਇ। ਚਿਰੰਕਾਲ ਕੀ ਬਿਚਰਤਿ ਇਤ ਉਤ ਰਾਮਦਾਸਪੁਰਿ ਬਾਸੀ ਆਇ। ਪ੍ਰਿਥੀਏ ਕੀ ਦਾਸੀ ਮੁਝ ਮਿਲਿ ਕਰਿ ਕਰਮੋਢਿਗਪਹੁੰਚਾਈ ਜਾਇ।ਤਿਸਨੇ ਦੀਨਿ ਰਜਤਪਣ ਇਕ ਸ਼ਤ[6],ਇਮ ਸਿੱਖਯਾ ਦੇ ਇਹਾਂ ਪਠਾਇ॥੮॥–ਸ਼੍ਰੀ ਅਰਜਨ ਨੰਦਨ ਕੋ ਹਤਿ ਕਰਿ, ਇਹ ਮੋ ਪਰ ਕੀਜਹਿ ਉਪਕਾਰ–। ਲੋਭ ਲਹਿਰ ਨੇ ਪ੍ਰੇਰਨ ਕੀਨਸਿ ਮੈਂ ਆਈ ਸੁ ਮਨੋਰਥ ਧਾਰਿਕਪਟ ਬੇਸ ਧਰਿ ਬਾਲਕ ਨਾਸ਼ਨਿ,ਜ਼ਹਿਰ ਸਥਨ ਮੈਂ ਲੇਪ ਨਿਕਾਰ*। ਪ੍ਰਭੁ ਅਵਤਾਰ ਪੁੱਤ੍ਰ ਹੈ ਤੋਰੋ, ਪਕਰਿ ਪਯੋਧਰ ਕੋ ਮੁਝ ਮਾਰਿ॥੯॥ਅਬਿਮੈਂ ਰੂਪ ਗੰਧਰਬੀ ਪਾਯਹੁ ਜਾਤਿ ਸੁਰਗੁਰੋ,ਨਮੋ ਹਮਾਰਾ।ਸ਼ੱਤ੍ਰੂ ਤੁਮਾਰੋ ਪ੍ਰਿਥੀਆ ਜਾਨਹੁ ਕਰਹਿ ਬੈਰ ਸਗਰੋ ਪਰਵਾਰ। ਰਹਹੁ ਸੁਚੇਤ ਨੈ ਕਰਹੁ ਭਰੋਸਾ ਜਸੋਂ ਕਸੋਂ ਠਾਨਹਿੰ ਗੋ ਅਪਕਾਰ[7]।ਇਮਕਹਿ ਗਮਨ ਕੀਨਿ ਨਿਜ ਘਰਕੋ,ਅਤਿ ਪ੍ਰਸੰਨ ਹੈ ਰਿਦੇ ਮਝਾਰ॥੧੦॥ਅਜਰ ਬਿਖੈ ਤ੍ਰਿਯ ਬ੍ਰਿੰਦ ਮਿਲੀ ਤਬਿ, ਸੁਨਿ ਸਭਿ ਭੇਵ ਰਹੀ ਬਿਸਮਾਇ। [8]ਧਿਕ ਧਿਕ ਕਰਮੋ ਕੀਨ ਕੁਕਰਮੋ, ਹਤੇ ਬਾਲ ਕਜਾ ਕਰ ਮੋ ਆਇ[9]। ਪਰਾਲਬਧ ਪਰ ਨਿਸ਼ਚੈ ਨਾਹਿਨ ਪਾਪ ਮਤੀ ਉਰ ਮਹਿੰ ਪ੍ਰਗਟਾਇ। ਪਰਮੇਸ਼ੁਰ ਜਿਨ ਕੇਰ ਸਹਾਈ ਬੰਕ ਰੋਮਕੋ ਕਰਿ ਨ ਸਕਾਇ[9]॥੧੧॥ਲਗਜੋ ਕਲੰਕ ਕੁਲੀ ਅਕਲੰਕ ਜੁ[10]

[1]ਜੇ ਬੜ ਗਵਾਰ ਹਨ (ਉਨ੍ਹਾਂ ਵਿਚ) ਦੇਹ ਧਾਰ। [2]ਭਾਵ ਪੰਜਾਬ। [3]ਆਪਣੇ ਸਰੂਪ ਤੇ ਗੁਣਾਂ ਦੇ ਹੰਕਾਰ ਕਰ। [4]ਬੁਰਾ ਕਰਨ ਵਾਲਾ, ਦ੍ਰੋਹੀ। [5](ਸੁਰਗ ਤੋਂ) ਗਿਰਾਉ ਹੋਇਆ। [6]ਇਕ ਸੌ। [7]ਵੈਰ। [8]ਹਥ ਵਿਚ ਕੀਹ ਆਇਆ। [9]ਤ੍ਰਿਨ੍ਹਾਂ ਦਾ ਕੋਈ ਵਾਲ ਵਿੰਗਾ ਭੀ ਨਹੀਂ ਕਰ ਸਕਦਾ। [10]ਜੋ (ਪ੍ਰਿਥੀਆ) ਅਕਲਕ ਕੁਲ ਨੂੰ ਕਲੰਕ ਹੋ ਲੱਗਿਆ।

*ਪਾ:–ਲੇਪਨ ਪਾਰ।

ਮਤਸਰ ਪਾਵਕ ਜਰਤਿ ਮਹਾਨ। ਬਡੇ ਭਾਗ ਇਨ ਕੋ[1] ਸਭਿ ਰੀਤੀ ਪਿਤਾ ਪ੍ਰੇਮ ਤੇ ਗੁਰਤਾ ਦਾਨ[2]।ਉੱਤਮ ਕਰਮ ਕਰਤਿ ਹੈਂ ਨਿਸ ਦਿਨ ਸੱਤਿਨਾਮ ਕੋ ਸਿਮਰਨਿ ਠਾਨਿ। ਚਹੂੰ ਕੋਦ ਤੇ[3] ਸਮ ਪਯੋਦ[4] ਕੇ ਪਾਇ ਪ੍ਰਮੋਦ ਦੇਤਿ ਧਨ ਆਨਿ ॥੧੨॥ ਪਾਵਨ ਪਦ ਪੰਕਜ ਕੋ ਪੂਜਤਿ ਅਨਗਨ ਸੰਗਤਿ ਭੇਟ ਚੜ੍ਹਾਇ। ਭਉ ਨ ਮਾਨ ਕਰਹਿੰ ਇਹੁ ਦੰਪਤਿ ਸਭਿ ਕੋ ਸੁਖ ਦੇ ਸਰਲ ਸੁਭਾਇ। ਪ੍ਰਭੁ ਅਵਤਾਰ ਪੁੱਤ੍ਰ ਇਨ ਕੇਰਾ, ਮਹਿਮਾ ਸਭਿ ਮਹਿੰ ਕਹੀ ਸੁਨਾਇ[5]।ਮੂਰਖ ਬੁਰਾ ਕੌਨ ਕਰਿ ਸਕਹੀ ਜਥਾ ਚੰਦ ਕੋ ਚੋਰ ਨਿਕਾਇ[6] ॥੧੩॥ਇੱਤ੍ਯਾਦਿਕ ਪ੍ਰਿਥੀਏ ਕੋ ਨਿੰਦਤਿ ਸ਼੍ਰੀ ਅਰਜਨ ਕੋ ਸੁਜਸ ਭਨੰਤਿ। ਸੁਤ ਗਰ ਸੰਗ ਲਗਾਯਹੁ ਗੰਗਾ ਨੀਰ ਬਿਲੋਚਨ ਬੂੰਦ ਢਰੰਤਿ।ਚੀਤ ਮਹਾਂ ਭਯਭੀਤ ਭਈ ਪਿਖਿ–ਕਜੋਂ ਸੁਤ ਦੀਨਿ–ਰਿਦੇ ਪਛੁਤੰਤਿ।–ਸ਼ੱਤ੍ਰੂ ਸ਼ਰੀਕ ਬਡੇ ਦੁਰਚਾਰੀ ਕੀਨਿ ਕਪਟ ਕੋ ਨਹੀ ਲਖੰਤਿ–॥੧੪॥ ਕਹਜੋ ਦਾਸਕੋ 'ਪਾਸ ਪਧਾਰਹੁ ਜਗ ਗੁਰ ਕੋ ਸੁਧਿ ਦੇਹੁ ਸੁਨਾਇ। ਸ਼੍ਰੀ ਨਾਨਕ ਨੇ ਪੁੱਤ੍ਰ ਬਚਾਯਹੁ, ਨਾਂਹਿ ਤ ਹਤਜੋ ਹੁਤੋ ਛਲ ਲਾਇ। ਅੰਛਣ[7] ਮ੍ਰਿਤਕ ਧਾਇ ਕੋ ਦੇਖਹੁ ਸੁਧਿ ਸਭਿ ਕਹੀ ਗਗਨ ਮਹਿੰ ਜਾਇ। ਲੀਨਿ ਕਲੰਕ ਭ੍ਰਾਤ ਇਹ ਤੁਮਰੇ ਜੋ ਹਮ ਕੋ ਨਹਿੰ ਦੇਖਿ ਸਕਾਇ॥੧੫॥ਪੁਰੀ ਉਜਾਰੇ ਗ੍ਰਾਮ ਬਸੇ ਹਮ ਤਉ ਨ ਬੈਰ ਭਜਹਿ ਅਘਵੰਤਿ।ਨਿਜ ਕੁਲ ਕੋ ਪੁਨ ਬਾਲਕ ਬਧ ਕੋ ਹਤਨਿ[8] ਪਾਪ ਕੋ ਨਹੀ ਲਖੰਤਿ। ਇਕ ਬੁਰਿਆਈ ਸਾਥ ਪ੍ਰੀਤਿ ਹੈ, ਹਮ ਤਿਸ ਕੋ ਨਹਿੰ ਬੁਰਾ ਕਰੰਤਿ।ਜਾਹੁ ਛਿੱਪ੍ਰ,ਘਰ ਆਨਹੁ ਹੋਰਹਿੰ ਅਤਿਉਤ-ਪਾਤ ਅਧਿਕ ਦੁਖਵੰਤਿ'॥੧੬॥ਸੁਨਤਿ ਦਾਸ ਦੌਰਜੋ ਗੁਰ ਪਾਸਹਿ, ਵਹਿਰ ਬਿਰਾਜਤਿ ਹੈਂ ਜਿਸਥਾਨ।'ਕ੍ਰਿਪਾ ਨਿਧਾਨ!ਕਹਾਂ ਹੋ ਬੈਠੇ, ਕਾਰਜਬਿਗਰਜੋ ਹੁਤੋ ਮਹਾਨ।ਸਤਿਗੁਰ ਰਾਖਜੋਬੈਸਤੁਮਾਰੋ',ਸਕਲਪ੍ਰਸੰਗ ਸੁ ਕੀਨਿ ਬਖਾਨ ।ਸੁਨਤਿ ਉਠੇ ਗੁਰ ਅਰਜਨ ਆਏ ਕੁਛ ਸਿਖ ਸੇਵਕ ਸੰਗ ਸੁ ਆਨਿ ॥ ੧੭॥ਪਰੀ ਅਜਰ ਮਹਿੰ[9] ਧਾਇ ਮ੍ਰਿਤਕ ਹ੍ਵੈ,ਕਹਿਗਿਰਵਾਈ ਵਹਿਰ ਉਜਾਰ । 'ਸ਼੍ਰੀਨਾਨਕ ਰੱਛਕ ਹੈਂ ਹਮਰੇ ਘਰ ਬਾਹਰ ਸੈਰੀ ਇਕ ਸਾਰ।ਕੋਬਪੁਰਾ ਨਰ

---

[1]ਭਾਵ ਸ਼੍ਰੀ ਗੁਰੂ ਅਰਜਨਦੇਵ ਜੀ ਦੇ । [2]ਭਾਵ ਗੁਰਤਾ ਦੀ ਦਾਤ ਮਿਲੀ । [3]ਚਾਹੇ ਤਰਫੋਂ [ਸੰਸਃ, ਕੋਣ]। [4]ਬੱਦਲ । [5]ਭਾਵ ਦਾਦੇ ਸੁਣਾਕੇ ਕਹਿ ਗਈ ਸੀ। [6]ਜਿਵੇਂ ਸਾਰੇ ਚੋਰ (ਰਲਕੇ) ਚੰਦ (ਦਾ ਬੁਰਾ ਨਹੀਂ ਕਰ ਸਕਦੇ) [ਸੰਸਃ, ਨਿਕਾਯ=ਸਾਰੇ]। [7]ਵੇਹੜੇ ਵਿੱਚ । [8]ਮਾਰਨ ਦੇ ।

ਬੁਰਾ ਕਰਹਿ ਜੋ ਜਥਿ ਇਕ ਸ੍ਵਾਮੀ ਰਾਖਨਹਾਰ'। ਉਮਗ ਪ੍ਰੇਮ ਤੇ ਸ਼ਬਦ ਬਨਾਯਹੁ ਸੁੰਦਰ ਆਸਾ ਰਾਗ ਮਝਾਰ ॥੧੯॥ ਸ੍ਰੀ ਮੁਖਵਾਕ ॥ ਆਸਾ ਮਹਲਾ ੫ ॥

ਗੁਰ ਪੂਰੇ ਰਾਖਿਆ ਦੇ ਹਾਥ ॥ ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥ ਗੁਰੁ ਗੁਰੁ ਜਪੀ ਗੁਰੁ ਗੁਰੁ ਧਿਆਈ ॥ ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥ ਸਰਨਿ ਪਰੇ ਸਾਚੇ ਗੁਰਦੇਵ ॥ ਪੂਰਨ ਹੋਈ ਸੇਵਕ ਸੇਵ ॥ ੨ ॥ ਜੀਉ ਪਿੰਡੁ ਜੋਬਨੁ ਰਾਖੇ ਪ੍ਰਾਨ ॥ ਕਹੁ ਨਾਨਕ ਕੁਲ ਕਉ ਕੁਰਬਾਨ ॥ ੩ ॥ ੮ ॥ ੧੦੨ ॥

*ਦੋਹਰਾ॥ਇਮ ਸ੍ਰੀ ਨਾਨਕ ਕੀ ਮਹਾਂ ਕਹੀ ਬਡ੍ਹਾਈ ਚਾਰੁ॥ਪਠਹਿ ਜੁ ਚਿਤ-ਵਹਿ ਚਰਿਤ ਗੁਰ ਤ੍ਰਾਸ ਨ ਕਿਤ ਤੇ ਧਾਰਿ॥੧੯॥ਕਵਿੱਤ॥ਭਯੋ ਅਸ ਕੌਤਕ ਬਿਸਮ ਰਹੇ ਲੋਕ ਸਭਿ ਪੁੱਤ੍ਰ ਕੋ ਬਿਲੋਕਿ ਭਏ ਦੰਪਤਿ ਅਨੰਦ ਅਤਿ। ਕੀਨਸਿ ਕਰਾਹੁ[1] ਬਾਂਟ ਦੀਨਸਿ ਉਛਾਹ ਕਰਿ, ਸਗਰੇ ਗੁਰਨਿ ਕੋ ਲੈ ਨਾਮ ਧਰਿ ਧਯਾਨ ਚਿਤ। ਰੈਨ ਦਿਨ ਰੱਛਕ,ਦੂਜਨ ਗਨ ਭੱਛਕ,ਬਿਸਾਲ ਜਸ ਸੁੱਛਕ, ਜੋ ਸੇਵਕ ਵਛਲ[2] ਨਿਤ। ਰਿਦੇ ਮੈਂ ਅਰਾਧਤੇ,ਸਕਲ ਸੁਖ ਲਾਧਤੇ,ਅਨੇਕ ਬਾਧਾ ਬਾਧਤੇ[3] ਸਦੀਵ ਸਤਿਨਾਮ ਹਿਤ॥੨੦॥ਸ੍ਰੈਯਾ॥ਰੰਗ ਅਨੰਦ ਸੋਂ ਨੰਦਨ ਕੋ ਪ੍ਰਤਿਪਾਰਤਿ ਹੋਇ ਸੁਚੇਤ ਸਦਾ। ਮੰਦਰ ਅੰਦਰ ਸੁੰਦਰ ਪਾਲਨਾ[4] ਲਾਲਤਿ ਲਾਲ[5] ਝੁਲਾਇ ਤਦਾ। ਨਾਰਿਨਿ ਬ੍ਰਿੰਦ ਮੈਂ ਨਾ ਕਬਿ ਲਜਾਵਤਿ–ਦੇਖਤਿ ਡੀਠ ਲਗੈ ਨ ਕਦਾਟਾਮਨ ਕੋ ਕਰਿ ਜਾਇ ਨਹੀਂ[6] ਰਖਵਾਰਰਹੋ ਗੁਰ ਰੂਪਸਦਾ–॥੨੧॥ਤਾਂਤੇ ਕਰੇਜਲ ਮੱਜਨ ਕੋਮੁਖ ਚਾਰੁ ਪਖਾਰਤਿ,ਲਾਲਤਿ ਹੈ। ਪੌਂਛਤਿ ਸੂਖਮ ਚੀਰ ਗਹੇ, ਪਟ ਸੁੰਦਰ ਫੇਰ ਉਢਾਲਤਿ ਹੈ[7]।ਬਾਘ ਨਖਾ ਮਢਿ ਕੰਚਨ ਤੇ ਮਖਤੂਲ[8]ਗਰੇ ਮਹਿੰਡਾਲਤਿ ਹੈ†।ਯੌਂ ਦਿਨ ਕੇਤਿਕ ਬੀਤ ਗਏ ਸੁਤ ਪ੍ਰੇਮ ਕਰੇ ਪ੍ਰਤਿਪਾਲਤਿ ਹੈ ॥੨੨॥

---

[1]ਕੜਾਹ ਪ੍ਰਸ਼ਾਦ। [2]ਸੇਵਕਾਂ ਦੇ ਪਿਆਰੇ ਹਨ। [3]ਪੀੜਾਂ ਨੂੰ ਦੂਰ ਕਰਦੇ। [4]ਪਿਉੜਾ। [5]ਲਡਾਉਂਦੀ ਹੈ ਪੁਤਰ। [6]ਟੂਣਾ ਕੋਈ ਨਾ ਕਰ ਜਾਵੇ। [7]ਪਹਿਰਾਂਵਦੀ ਹੈ। [8]ਸ਼ੇਰ ਦਾ ਨਹੁੰ ਮੜ੍ਹਾਕੇ ਸੋਨੇ ਵਿਚ, ਰੇਸ਼ਮ ਦੇ ਤਾਗੇ ਵਿਚ ਪਰੋਕੇ।

*ਇਸ ਦੋਹਰੇ ਤੋਂ ਪਹਿਲਾਂ ਕਈ ਨੁਸਖਿਆਂ ਵਿਚ ਇਕ ਦੋਹਾ ਸੋਰਠਾ ਕਰਕੇ ਦਿਤਾ ਹੈ·–ਸੋਰਠਾ–ਗੁਰ ਨਾਨਕ ਸੁਤ ਰਾਖਿਓ ਅਪਨੀ ਕਿਰਪਾ ਧਾਰਿ॥ ਭਾਈ ਬ੍ਰਿਧ ਜੀ ਵਰ ਦਿਯੋ 'ਬਰਧਹਿ ਗੁਰ ਪਰਵਾਰ'॥ †ਅਸਲ ਗਲ ਇਹ ਜਾਪਦੀ ਹੈ ਕਿ ਦਾਈ ਦੇ ਵਿਹੁ ਦੇਣ ਦੇ ਵਾਕਿਆ ਤੋਂ ਬਾਦ ਮਾਤਾ ਜੀ ਦਾ ਸੁਚੇਤ ਰਹਿਣਾ ਸੁਤੇ ਹੀ ਬਾਰ ਸੀ। ਹੋਰ ਨਜ਼ਰਾਂ ਟਪਾਕਾਂ ਤੋਂ ਤਕਲਾਂ ਮਾਤਾ ਜੀ ਜੇਸੇ ਨਾਮੀਆਂ ਵਿੱਚ ਗਿਣਦ ਨਹੀਂ।

ਸ਼੍ਰੀ ਹਰਿਗੋਬਿੰਦ ਸੁੰਦਰ ਰੂਪ ਅਨੂਪਮ ਬੈਠਨੇ ਲਾਗਿ ਤਬੈ।ਸੋਚ ਬਿਮੋਚਤਿ ਲੋਚਨ ਤੇ ਅਵਿਲੋਕਤਿ ਤੇਜ ਸਮੇਤ ਜਬੈ। ਲੈਤਿ ਉਛੰਗ[1] ਪਿਤਾ ਗੁਰ ਪੂਰਨ ਸੰਗਤਿ ਪੰਗਤਿ ਦੇਖਿਸਬੈ।ਜਨੋਂ ਅਜਨੰਦਨਕੇ ਰਘੁਨੰਦਨ[2]ਬਾਲਕ ਬੈਸ ਮਹਿ ਬੈਠਿ ਫਬੈਂ॥੨੩॥ਅੰਛਨ ਮੈਂ ਰਿਛਮਾਨ ਭਏ[3], ਪੁਨ ਦੇਖਿ ਭਲੇ ਕਿਲਕਾਵਤਿ ਹੈਂ[4]। ਜੇ ਘਰ ਬੀਚ ਗਲੀਚਨ ਪੈ ਇਤ ਆਵਤਿ ਫੇਰਿ ਸੁ ਜਾਵਤਿ ਹੈਂ।ਬੈਠਤਿ ਹੈਂਬਿਚ ਸੰਗਤਿ ਕੇ ਗਨ ਦਾਸ ਤਬੈ ਬਤਰਾਵਤਿ[5]ਹੈਂ। ਭਾਵਤਿ ਹੈਂ,ਮੁਸਕਾਵਤਿ ਹੈਂ,ਚਪਲਾਵਤਿ ਹੈਂ,ਸੁ ਹਸਾਵਤਿ ਹੈਂ॥੨੪॥ਜੁਗ ਦੰਤ ਸੁਭੰਤਿ[6] ਮਹਾਂ ਦੁਤਿਵੰਤ ਹੈਂ ਓਸ਼ਟ ਲਾਲ ਬਿਸਾਲ ਸੁਹਾਏ। ਮੁਕਤਾ ਬਿਬ ਸੰਪਟ ਬਿੱਦ੍ਰਮ ਕੇ ਬਿਧਿ ਸੁੰਦਰ ਤੇ ਜਨੁ ਬੀਚ ਟਿਕਾਏ[7]। ਮੁਸਕਾਵਤਿ ਤੇ ਦਿਖਰਾਵਤਿ ਹੈਂ ਜਨੁ ਅੰਮ੍ਰਿਤ ਬੀਚ ਭਿਗੋਇ ਬਨਾਏ। ਕਵਿ ਔਰ ਬਨਾਇ ਕਹੈ ਉਪਮਾ ਜਨੁ ਕੀਰਤਿ ਕੇ ਜੁਗ ਬੀਜ[8] ਦਿਖਾਏ ॥੨੫॥ ਅੰਛਨ ਬੀਚ ਫਿਰੈਂ ਗੁਛਲੀ[9] ਬਹੁ ਭਾਂਤਿਨਿ ਤੇ ਕਰਿ ਬਾਲਕ ਲੀਲਾ। ਖੈਂਚਤਿ ਪਾਵਨਪਾਵਨਪੰਕਜ ਨੂਪਰਕੋ ਰੁਣਕਾਇ ਛਬੀਲਾ[10]।ਦ੍ਵੈ ਕਰਬੰਦ ਕਰੈਂ ਅਭਿਬੰਦਨ ਦੇਖ ਨਿਕੰਦਨ ਰੂਪ ਗਹੀਲਾ। ਪਾਇ ਸੁ ਚਾਰੁ ਪਦਾਰਥ ਸੇਵਕ ਦੇ ਗੁਰਦੇਵ ਅਤੇਵ[11] ਸੁਸ਼ੀਲਾ ॥੨੬॥ ਮਾਨੁਖ ਰੂਪ ਧਰਨੋ ਜਗ ਮੈਂ ਜਿਨ ਭੂਮ ਕੋ ਭਾਰ ਉਤਾਰਨ ਕੋ। ਆਯੁਧ ਧਾਰਿ ਮਹਾਂ ਬਲ ਸੋਂ ਤੁਰਕਾਨ ਕੋ ਤੇਜ ਨਿਵਾਰਨਿ ਕੋ। ਸੇਵਕ ਸੰਤਨ ਕੋ ਸੁਖ ਦੇ ਉਰ ਗਯਾਨ ਕੀ ਸੀਖ ਸਿਖਾਰਨਿ ਕੋ। ਬਾਲਕ ਬਧ ਅਬਿ ਕ੍ਰੀੜਤਿ ਹੈਂ, ਕਰਿ ਕੂਰ[12] ਜਗਾਂ ਸੁ ਉਖਾਰਨ ਕੋ ॥ ੨੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਬਾਲਕ ਲੀਲਾ' ਪ੍ਰਸੰਗ ਬਰਨਨੈ ਨਾਮ ਅਸ਼ਟਮੋ ਅੰਸੂ ॥

੯. [ਸ਼੍ਰੀ ਹਰਗੋਵਿੰਦ ਜੀ ਨੇ ਸਰਪ ਨੂੰ ਉਧਾਰਿਆ]।

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੁ ਸੰਮਤ ਦ੍ਵੈ ਕੇ ਹੋਇ। ਗ੍ਰਾਮ ਵਛਾਲੀ ਕ੍ਰੀੜਤੇ[13]ਪਿਖ ਹਰਖਤਿ ਸਭਿਕੋਇ॥੧॥ਸ੍ਰੈਯਾ॥ ਪ੍ਰਿਥੀਏਪੁਨ ਪ੍ਰੇਰਨਿ ਕੀਨਿ

[1]ਗੋਦੀ। [2]ਅਜ ਦੇ ਪੁੱਤ੍ਰ ਦਸਰਥ (ਦੀ ਗੋਦ ਵਿਚ) ਜਿਵੇਂ ਰਾਮਚੰਦ੍ ਜੀ। [3]ਵੇਹੜੇ ਵਿਚ ਰਿਝਦੇ ਹਨ। [4]ਕਿਲਕਾਰੀਆਂ ਮਾਰਦੇ ਹਨ। [5]ਬਾਤ ਚੀਤ ਕਰਨੀ ਜਿਵੇਂ ਬਚਿਆਂ ਨੂੰ ਲਾਡ ਨਾਲ ਗਲਾਂ ਪੁੱਛੀਦੀਆਂ ਹਨ। [6]ਸ਼ੋਭਦੇ ਹਨ। [7]ਰੁਲੀਆਂ ਦੇ ਡੱਬੇ ਵਿਚ ਦੋ ਮੋਤੀ ਸੁੰਦਰ ਭਰ੍ਹਾ ਮਾਨੋ ਵਿਚ ਟਿਕਾਏ ਹਨ। [8]ਕੀਰਤੀ (ਰੂਪੀ ਬ੍ਰਿਛ ਦੇ) ਦੋਵੇਂ ਮਾਨੋਂ ਬੀਜ ਹਨ। [9]ਗੋਡਿਆਂ ਦੇ ਭਾਰ। [10]ਬਾਂਜਰਾਂ ਛਣਕਾਉਂਦੇ ਹਨ ਛਬਿ ਵਾਲੇ। [11]ਅਤਿਅੰਤ ਕਰਕੇ। [12]ਕੂੜੇ ਕਰਕੇ (ਤੁਰਕਾਂ ਦੀ)। [13]ਖੇਲ ਕਰਦੇ ਹਨ।

ਹੁਤੋ[1] ਇਕ ਦਨੋਸ ਬਿਖੈ ਇਕ ਆਇ ਸਪੈਲਾ[2]। ਬਡ ਨਾਗ[3] ਤਜਨੋ ਸਭਿ ਤੇ ਦੂਰ ਕੈ ਸੁ ਪ੍ਰਵੇਸ਼ ਭਯੋ ਘਰ ਅੰਤਰਿ ਭੈਲਾ[4]। ਨਹਿ ਮਾਤ ਉਛੰਗ ਟਿਕੈਂ ਹਰਿ ਗੋਵਿੰਦ ਰੂਪ ਬਿਲੰਦ ਅਨੰਦ ਦੇ ਛੈਲਾ[5]। ਚਿਤ ਚਾਹਤਿ ਹੈਂ ਤਿਸ ਜੀਵ[6] ਉਧਾਰਨਿ, ਹੈ ਗੁਡਲੀ ਮਿਸ ਖੇਲਤਿ ਖੇਲਾ[7] ॥ ੨ ॥ ਸ਼ਨਾਮ ਕੁਸੰਗ[8] ਫਿਰੈ ਖੁਡ ਖੋਜਤਿ, ਪਾਵਤਿ ਹੈ ਨ ਛਪੈ ਜਿਸ ਮਾਂਹੀ। ਮਾਤ ਕੀ ਛੀਠ ਲਗੀ ਕਿਤ ਔਰ, ਸੁ ਦਾਸਨਿ ਕਾਰਜ ਕੋ ਬਤਰਾਹੀ[9]। ਜਾਇ ਕੈ ਥੋਗ ਸਮੇਤ ਤਬੈ ਗਹਿ ਲੀਨਸਿ ਹਾਥ ਬਿਖੈ ਤਨ ਤਾਂਹੀ[10]। ਫੁੰਕਰਤੋ ਭਸਿਬੋ ਭੁਜਿਬੋ ਹਿਤ[11] ਜੋਰ ਕਟਨੋ ਪੈਛੁਟਨੋ ਕਰ ਨਾਂਹੀ॥੩॥ਸੀਸ ਦਬਾਇਕੈ ਫੇਸਦਿਯੋ[12] ਬਹੁ ਦੀਰਘ ਸੋ ਉਲਟਨੋ ਬਲੁ ਖਾਏ[13]। ਲਾਂਗੁਲ[14] ਕੋ ਪਟਕਾਇ ਮਰਨੋ ਤਬਿ ਭਾਂ ਦਿਸ਼ ਮਾਤ ਨੇ ਨੈਨ ਲਗਾਏ। ਭੈ ਕਰਿ ਭੀਤ ਭਈ ਢਿਗ ਧਾਇਕੈ[15] ਸ਼੍ਰੀ ਹਰਿਗੋਬਿੰਦ ਦੀਨਿ ਬਗਾਏ[16]। ਦੂਰ ਪਰਨੋ ਮ੍ਰਿਤੁ ਭੋਗ[17] ਪਸਾਰ ਕੈ, ਭੂਰ ਭਯੋਕਰ ਹੈ ਸਰਲਾਏ[18] ॥ ੪ ॥ ਮਾਤ ਨੇ ਜਾਇ ਉਛੰਗ ਲੀਏ ਬਿਸਮਾਇ ਰਹੀ ਸਭਿ ਦੇਖਤਿ ਕਾਂਯਾਂ।–ਡੰਗ ਹਤਨੋ ਨਹਿ ਹੋਇ, ਪਰਨੋ ਮ੍ਰਿਤੁ[19],ਸ਼੍ਰੀਗੁਰ ਨਾਨਕਨੰਦ ਬਚਾਯਾ–।ਅੰਗਨਤੇ ਮ੍ਰਿਤਕਾ ਪਟ[20] ਪੌਂਛਤਿ ਧੀਰਜ ਤੇ ਮਨ ਫੇਰ ਟਿਕਾਯਾ। ਹੌਲ ਰਹਨੋ ਉਰ ਰੌਰ ਪਰਨੋ,ਪੁਨ ਦੌਰਤਿ ਆਵਤਿ ਦਾਸ ਨਿਕਾਯਾ॥੫॥ਸ਼੍ਰੀ ਗੁਰ ਪੈ ਤਬ ਧਾਇ ਕਹਨੋ 'ਇਕ ਨਾਗ ਮਹਾਂ ਨਿਕਸਨੋ ਬਲਿ ਭਾਰੀ। ਸ਼੍ਰੀ ਹਰਿ ਗੋਵਿੰਦ ਹਾਥ ਗਹਨੋ ਤਜਿ ਪ੍ਰਾਨ ਪਰਨੋ ਨਹਿ ਜਾਇ ਨਿਹਾਰੀ। ਨਾਂਹਿ ਛੁਯੋ ਬਡ ਆਨੰਦ ਭਾ, ਪਰਮੇਸ਼ੁਰ ਆਪ ਭਯੋ ਰਖਵਾਰੀ'।ਦੇਖਨਿ ਕੋ ਘਰ ਆਵਤਿ ਭੇ ਸਿਖ ਸਾਥ ਕਛੂ ਬਿਸਮੇ ਨਰਨਾਰੀ॥੬॥ਦੋਹਰਾ॥ਸ਼੍ਰੀਅਰਜਨ ਜੀ ਜਥਿਗਏ ਮ੍ਰਿਤਕਸਰਪ ਭਾ ਜੋਇ।ਅਪਰ ਦੇਹਿਸੁੰਦਰ ਧਰੀ ਕਰੀ ਦਿਖਾਵਨਿ ਸੋਇ॥੭॥ਸ੍ਰੈਯਾ॥ਬੂਝਨਿ ਕੀਨਿ ਤਿਸੇ 'ਕਹੁ ਕੌਨ ਤੂੰ ਕੈਸੇ ਭੁਜੰਗਮ ਕੋ ਤਨ ਪਾਯੋ? । ਕਨੋਂ ਮ੍ਰਿਤੁ ਭਾ,ਕਿਮ ਦੇਹਿ ਲਈ ਅਸ, ਕਨੋਂ ਕਹੁ ਕਾਰਨ ਹਮਾਂ ਚਲਿ ਆਯੋ?'।ਹਾਥ

---

[1]ਪੂਰਨਾ ਕੀਤਾ ਹੋਇਆ ਸੀ। [2]ਸੱਪ ਪਾਲਣ ਵਾਲਾ ਜੋਗੀ। [3]ਫਨੀਅਰ ਸਪ ਤੋਂ ਮੁਰਾਦ ਹੈ। [4]ਭੈਦਾਇਕ। [5]ਅਨੰਦ ਦੇਣ ਵਾਲੇ ਸੁੰਦਰ ਰੂਪ ਸ਼੍ਰੀ ਹਰਗੋਬਿੰਦ ਜੀ। [6]ਛਾਵ ਸੱਪ ਨੂੰ। [7]ਖੇਡ ਦੇ ਬਹਾਨੇ ਖੇਡਦੇ ਹਨ (ਸਪ ਨਾਲ)। [8]ਕਾਲਾ ਸੱਪ। [9]ਦਾਸਾਂ ਨੂੰ ਕੰਮ ਦੱਸ ਰਹੀ ਸੀ। [10]ਤਿਸ (ਸੱਪ ਦਾ)। [11]ਡੰਗ ਮਾਰਨ ਤੇ ਭੱਜਣ ਵਾਸਤੇ ਫੁੰਕਾਰਦਾ ਹੈ। [12]ਫੇਹ ਦਿਤਾ। [13]ਵਲ ਖਾਕੇ। [14]ਪੂਛ। [15]ਡਰੀ ਹੋਈ ਭੱਜਕੇ। [16]ਦੂਰ ਸੁੱਟ ਦਿੱਤਾ (ਸੱਪ)। [17]ਫਣ। [18]ਸਿੱਧਾ ਹੋਕੇ। [19](ਸੱਪ) ਮੋਯਾ ਪਿਆ। [20]ਅੰਗਾਂ ਤੋਂ ਮਿਟੀ ਕਪੜੇ ਨਾਲ।

ਕੋ ਜੋਰਿ ਪ੍ਰਸੰਗ ਸੁਨਾਯਹੁ 'ਪੂਰਬ ਦੇਹ ਮੁਨੀ ਤਪ ਤਾਯੋ। ਹੁਯੋ ਹੰਕਾਰ ਉਦਾਰ ਮੁਝੇ –ਨਹਿੰ ਮੋ ਸਮ ਬੇਦ ਕਿਨੂੰ ਨਰ ਗਾਯੋ–॥ ੮ ॥ ਏਕ ਸਮੈਂ ਬਿਚਰੀਤਿ ਹੁਤੋ ਰਿਖਿ ਨਾਰਦ ਮੋ ਢਿਗ ਆਇ ਗਯੋ। ਗ੍ਯਾਨ ਪ੍ਰਸੰਗ ਭਨੇ ਬਹੁਤੇ, ਭਗਤੀ ਭਵ ਤਾਰਕ ਨਾਮ ਲਿਯੋ[1]। ਮੈਂ ਪ੍ਰਸ਼ਨੋਤਰ ਭੂਰ ਕਰੇ ਗਰਥਨ ਉਰ ਮੈਂ ਨਹਿੰ ਮਾਨ ਕਿਯੋ[2]। ਧਾਰਿ ਰਿਦੈ ਸਮਤਾ ਤਿਹ ਸੋਂ ਬਚ ਕ੍ਰੂਰ ਕਹੇ ਤਥਿਕੋਪ ਭਯੋ॥੯॥–ਕਸੋਂ ਤਪਪਾਵਤਿ ਹੈਤਨ*ਮੂਰਖਬੇਦ ਰਹੱਸ[3]ਨਹੀਂ ਮਨ ਜਾਨਸੋ।ਮੋਰ ਅਨਾਦਰ ਕੋ ਫਲ ਪਾਵਹੁ–,ਤਾਂ ਛਿਨ ਮੈਂ ਇਮ ਸ੍ਰਾਪ ਬਖਾਨਸੋ।–ਤੂੰ ਕੁਟਲਾਈ ਕਰੇਂ ਅਧਿਕੈ ਅਰੁ ਮੋਹਿ ਜੁ ਥਾਕ ਨਹੀਂ ਹਿਤ ਮਾਨਸੋ। ਯਾਤੇ ਭੁਜੰਗ ਸਰੀਰ ਧਰੋ ਕਰਿ ਕੋਟਲਤਾ ਸਭਿ ਸੂਧਤ ਹਾਨਸੋ॥੧੦॥ਬੇਦ ਪਢਸੋ ਤਨ ਤਾਪ ਤਪਸੋ ਇਸ ਕੋ ਫਲ ਸ੍ਰਾਪ ਕੋ ਅੰਤ ਮੋਂ ਪਾਵੈਂ। ਸੰਕਟ ਕੋ ਬਸਿ ਜੀਵਨਿ ਦੇਖਿ,ਧਰੈਂ ਅਵਤਾਰ ਪ੍ਰਭੂ ਧਰ[4] ਜਾਵੈਂ।ਹਾਥ ਛੁਵੈ ਤਿਨ ਕੋ ਤਨ ਤੇਰੇ ਈ ਤਾ ਛਿਨ ਮੈਂ ਸੁਰਲੋਕ ਸਿਧਾਵੈਂ। ਤੌ ਲਗਿ ਜੂਨ ਭੁਜੰਗਮ ਕੀ ਦੁਖਦਾਇਕ ਧਾਰਿ ਧਰਾ ਬਿਚਰਾਵੈਂ–॥੧੧॥ ਸ਼੍ਰੀ ਗੁਰ!ਸੋ ਅਬਿ ਆਇ ਸਮੋਂ,ਗਹਿਮੋਹਿ ਸਪੈਲੋ ਨੇ[5]ਆਨਿਕੈਛੋਰ।ਪ੍ਰੇਰਨਿ ਕੀਨਿ ਸ਼ਰੀਕ ਤੁਮਾਰੇ ਨੈ ਲੋਭ ਦਿਖਾਇ ਕਛੂ ਤਿਸ ਥੋਰਾ। ਖੋਜਿ ਰਹਸੋ ਖੁਡ ਪਾਈ ਨਹੀਂ, ਗਹਿ ਲੀਨਿ[6] ਤਬੈ ਬਲ ਤੇ ਸਿਰ ਫੋਰਾ। ਜਾਉਂ ਅਬੈ ਸੁਰਲੋਕ ਜਹਾਂ, ਗੁਰ ਪੂਰਨ!ਹੋ ਅਭਿਬੰਦਨ ਮੋਰਾ"॥੧੨॥ਬ੍ਰਿੰਦ ਖਰੇ ਨਰ ਨਾਰਿ ਸਬੈ ਸੁਨਿ ਸਾਰੋ ਪ੍ਰਸੰਗ ਰਿਦੈ ਬਿਸਮਾਏ। ਸ਼੍ਰੀ ਗੁਰ ਨੇ ਮ੍ਰਿਤੁ ਪੰਨਗ ਕੋ ਉਚਵਾਇ ਕੈ ਬਾਹਰ ਦੀਨਿ ਦਬਾਏ।ਕੀਨ ਮਹਾਂ ਉਤਸਾਹਨ ਕੋ ਧਨ ਦੀਨਸਿ ਰੰਕ ਮਿਲੇ ਸਮੁਦਾਏ। ਔਰ ਕਰਾਹੁ ਕਰੈਂ ਬਹੁਤੇ ਗੁਰੁ ਨਾਨਕ ਆਦਿਕੋ ਪੈਰ ਮਨਾਏ॥੧੩॥ਜਾਤਿ[7]ਸਭੈ ਸੁਧਿ ਲੋਕ ਭਨੈਂ,ਪ੍ਰਿਥੀਏ ਸੁਨਿਕੈ ਰਿਸ ਕੋ ਉਪਜਾਈ। 'ਮੂਰਖ ਲੋਗ ਜਿ ਬਾਤ ਸੁਨਾਵਤਿ, ਝੂਠ ਕਹੈਂ ਸਭਿ ਗਾਥ ਬਨਾਈ।ਮੋ ਉਰ ਕੋ ਪਰਤੀਤਿ ਨ ਆਵਤਿ,ਹਾਥ ਮਲੈਂ ਬਿਧਿ ਲੇਤਿ ਉਪਾਈ[8]। ਉੱਤਮਤਾ ਨਿਜ ਨੰਦਨਕੀ ਜਗ ਬੀਚਥਿਥਾਰਤਿਹੀਹਰਖਾਈ

---

[1]ਪ੍ਰਸਾਰ ਤੋਂ ਤਾਰਨ ਵਾਲੀ ਭਗਤੀ ਹੈ, ਨਾਮ ਲੈਕੇ (ਜੋ ਕਰੀਦੀ ਹੈ)। [2]ਨਹੀਂ ਮੰਨਣਾ ਕੀਤਾ। [3]ਭੇਦ, ਤਾਤਪਰਯ। [4]ਧਰਤੀ ਤੇ। [5]ਸੱਪ ਵਾਲੇ ਨੇ। [6](ਸ਼੍ਰੀ ਹਰਿ ਗੋਬਿੰਦ ਜੀ ਨੇ) ਫੜ੍ਹਲਿਆ। [7]ਮੇਰੀ ਲਅਸਕਾਰ ਹੋਵੇ (ਆਪ ਨੂੰ)। [8]ਜਾਂਦਿਆਂ ਹੋਇਆਂ। [9]ਹੱਥ ਮਲ ਕੇ (ਜਿਵੇਂ ਮਦਾਰੀ ਹੱਥ ਮਲਕੇ ਸ਼ੈਅ ਉਪਜਾ ਲੈਂਦਾ ਹੈ) ਤਰੀਕੇ ਬਣਾ ਲੈਂਦੇ ਹਨ। *ਪਾ:–ਮੁਠਿ।

॥੧੪॥ਲੋਭ ਬਧਨੋ ਮਨ ਮੈਂ ਅਧਿਕਾਇ, ਪ੍ਰਜਾਵਨ ਕੋ ਇਮ ਬਾਤ ਬਨਾਵੈ ।–ਦੇਹਿ ਉਪਾਇਨ ਕੋ ਸਮੁਦਾਇ–ਸੁ ਕੀਰਤਿ ਆਪਨੀ ਲੋਕ ਸੁਨਾਵੈ। ਕਨਾ ਉਹੁ ਬਾਲਕ ਜਾਨਤਿ ਨਾ ਕੁਛ,ਏਕ ਤੇ ਏਕ ਬਡਾਈ ਬਧਾਵੈ।ਜਨੋਂ ਧਨ ਆਇ ਉਪਾਇ ਬਨਾਵਤਿ ਯੌਂ ਛਲਿ ਕੈ ਨਿਜ ਪਾਇ ਪ੍ਰਜਾਵੈ'॥੧੫॥ ਅਪਨੀ ਸੰਗਤ ਹ੍ਵੈ ਇਕਠੀ ਜਬਿ, ਤੌ ਪ੍ਰਿਥੀਆ ਸਭਿ ਬੀਚ ਸੁਨਾਵੈ। 'ਏ ਛਲ ਕੈ ਕਰਤਾ ਪ੍ਰਜਵਾਵਤਿ ਮੂੜਖ ਲੋਕਨ ਕੋ ਬਿਰਮਾਵੈ।ਆਪ ਗੁਰੂ ਬਨਿ ਬੈਠਤਿ ਬੀਚਿ, ਛਲੈ ਧਨ ਕੋ, ਬਹੁ ਦੇਭ ਕਮਾਵੈ। ਜੋ ਸਿਖ ਮੋਹਿ, ਨਹੀਂ ਦਰਸੋ ਤਿਸ[1]'ਯੌ ਕਰਿ ਨਿੰਦ ਸਭਾ ਮੈਂ ਬਤਾਵੈ॥੧੬॥ਸ੍ਯਾ॥ਸਾਚੋ ਬਨੈ ਨਿਜ ਸੰਗਤਿ ਮੈਂ ਨਿਤ ਪਾਪ ਕਮਾਵਤਿ ਕ੍ਰੂਰ ਭਨੈਤਾ।ਨਿੰਦਤਿ ਹੈ ਗੁਰ ਪੂਰਨਕੋ ਉਰ ਧਾਰਿ ਛਿਮਾ ਜੁਊ ਧੀਰਜਵੈਤਾ। ਹਾਨ ਰੁ ਲਾਭ ਸਮਾਨ ਜਿਨੋ ਕਹੁ, ਸ਼ੋਕ ਨਹੀਂ ਕਬਿ,ਨਾ ਹਰਖੈਤਾ। ਭੋਗ ਮੈਂ ਜੋਗ ਅਰੋਗ ਕਰੈਂ,ਜਹ ਲੋਗਨ ਪੈ ਉਪਕਾਰ ਕਰੈਤਾ[2]॥੧੭॥ਸ਼੍ਰੀਗੁਰ ਬੈਠਨਿ ਥਾਨ ਗਏ ਜਬਿ ਗੰਗ ਬਿਲੋਕਤਿ ਹ੍ਵੈ ਬਲਿਹਾਰੀ। ਨੀਰ ਤੇ ਸਾਰੋ ਸ਼ਰੀਰ ਪਖਾਰਤਿ ਦਾਸੀ ਜਿ ਤੀਰ ਸੋ ਬਾਤ ਉਚਾਰੀ। 'ਦੇਖਹੁ ਰੀ ਕਸ ਸੰਕਟ ਭਾ ਸੁਤ ਮੋਰੋ ਬਚਨੋ ਗਹਿ ਪੰਨਗ ਭਾਰੀ।ਮੈਂ ਦਿਨ ਰੈਨ ਰਖੌਂ ਢਿਗ ਐਨ ਮੈਂ,ਹੇਰਤਿ ਹੌਂ ਨਿਜ ਨੈਨ ਅਗਾਰੀ ॥ ੧੮ ॥ ਥੋਰੋ ਈ ਕਾਲ ਕਰਨੋ ਇਤਿ ਲੋਚਨ ਤਾਂ ਢਲ ਹੌਲ ਪਰਨੋ ਉਰਿ ਮੇਰੇ'। ਯੌਂ ਕਹਿ ਹਾਥ ਰੁਮਾਲ ਧਰੇ ਮੁਖਚੰਦ ਕੋ ਪੌਛਤਿ ਭੀ ਤਿਸ ਬੇਰੇ। ਸਾਰੋ ਸਰੀਰ ਸੁਧਾਰਿ ਭਲੇ ਨਵ ਚੀਰ ਨਿਕਾਸ ਕੈ ਲਯਾਈ ਅਛੇਰੇ। ਨੰਦਨ ਕੋ ਪਹਿਰਾਇ ਅਨੰਦਤਿਸੁੰਦਰ ਰੂਪ ਮੁਕੰਦਕੋ ਹੇਰੇ॥੧੯॥ਬ੍ਰਿੰਦ ਨੁਛਾਵਰ[3] ਕੀਨਿ ਤਬੈ ਨਿਜ ਹਾਥ ਤੇ ਦੇਤਿਗਰੀਬਨਿ ਕੋ। ਅੰਮ੍ਰਿਤ ਤੇ ਮਧੁਰੀ ਅਧਿਕੈ ਅਸ ਲੇਤਿ ਹੈ ਪੁੰਜ ਅਸੀਸਨਿ ਕੋ। ਬਾਦਿਤ ਪੌਰ[4]ਬਿਖੈ ਬਜਵਾਇ, ਭਨੈਂ ਦੁਰਬਾਕ ਸ਼ਰੀਕਨਿ ਕੋ[5]। ਹੋਤਿ ਮਹਾਂ ਉਤਸਾਹ ਤਹਾਂ ਪ੍ਰਭੁ ਕੇ ਗੁਨ ਗਾਵਤ ਗੀਤਨਿਕੋ॥੨੦॥ਭੇਦ ਨ ਜਾਨਤਿ ਨੰਦਨ ਕੋ ਜਿਨਪੰਨਗ ਕਾਲੀ[6]

[1]ਜੋ ਮੇਰਾ ਸਿੱਖ ਹੈ ਉਹ ਉਸ (ਗੁਰੂ ਅਰਜਨ) ਦਾ ਦਰਸ਼ਨ ਨਾ ਕਰੇ। [2]ਗ੍ਰਿਹਸਤ ਵਿਚ ਅਰੋਗ ਜੋਗ ਨੂੰ ਕਰਦੇ ਹਨ ਤੇ ਮੂਰਖ ਲੋਗਾਂ ਤੇ ਉਪਕਾਰ ਕਰਦੇ ਹਨ। (ਅ) (ਆਪ) ਭੋਗ ਵਿਚ ਜੋਗ (ਕਰਦੇ ਹਨ ਤੇ ਹੋਰ ਵਿਚ ਫਸੇ ਲੋਕਾਂ ਨੂੰ) ਅਰੋਗਤਾ ਕਰਦੇ ਹੋਏ ਮੂਰਖਾਂ ਤੇ ਉਪਕਾਰ ਕਰਦੇ ਹਨ। [3]ਬਹੁਤਾ (ਧਨ) ਵਾਰਿਆ। [4]ਵਾਜੇ ਦਰਵਾਜੇ ਤੇ ਵਜਵਾਏ। [5](ਲੋਕੀ) ਕਹਿੰਦੇ ਹਨ ਦੁਰਬਾਕ ਸ਼ਰੀਕ (ਪ੍ਰਿਥੀਏ) ਨੂੰ। [6]ਕਾਲਿਯ ਨਾਮੇ ਨਾਗ ਜਿਸ ਨੂੰ ਕ੍ਰਿਸ਼ਨ ਜੀ ਨੇ ਨੱਥਿਆ ਸੀ।

ਕੋ ਮਾਨੁ ਮਥਨੋ। ਕੇਸੀ ਕਰਾਲ,ਬਕਾਸੁਰ, ਕੰਸ ਹਤੇ ਗਨ ਦੈਂਤ ਮੁਨੀਨਿ ਕਥਨੋ[1]। ਮੱਲਜ[2] ਚੇਛੂਰ ਹਨਨੋ ਬਲ ਸੋਂ, ਮਘਨਾਥ[3] ਕੋ ਜਾਂਹੀ ਤੇ ਤੇਜ ਅਥਨੋ[4]।ਜਾਇ ਸੁਧੰਥਰ ਭੂਪਤਿ ਕੇਗਨ ਬੈਲ ਕੋ ਏਕ ਹੀ ਬਾਰ ਨਥਨੋ[5]*॥ ੨੧॥ਸ਼੍ਰੀ ਹਰਿਗੋਵਿੰਦ ਨੰਦਨ ਕੀ ਮਹਿਮਾ ਕਬਿਹੂੰ ਚਿਤ ਜਾਨਤਿ[6]ਹੈ।–ਸ਼੍ਰੀ ਗੁਰ ਪੂਰਨ ਕੋਰ ਸਪੂਤ ਭਯੋ ਅਵਤਾਰ–ਹੀ ਮਾਨਤਿ ਹੈ।–ਹੀਨ ਕਰੈ ਬਿਘਨਾਂ ਸਭਿ ਹੂੰ ਸ਼ਕਤੀ ਅਤਿਵਾਨ–ਪਛਾਨਤਿ ਹੈ।–ਪੰਨਗ ਭੀਖਨਮਾਰ ਦਿਯੋ,ਹਤਿ ਧਾਇ,ਮਹਾਂ ਬਲ ਠਾਨਤਿ ਹੈ–॥੨੨॥ਮਾਤ ਕਰੈ ਨਿਸ਼ਚੈਅਸਕੋ ਜਥਿ, ਸ਼੍ਰੀਹਰਿਗੋਵਿੰਦਜਾਨਿ ਰਿਦੇ।ਮੋਹਉਪਾਵਤਿ ਹੈਂਤਿਸਕੋ ਕਰਿਬਾਲਕ ਰੀਤਿ ਅਨੇਕ ਤਦੇ। ਹੋਇ ਛੁਧਾਤੁਰ ਜਾਚਤਿ ਭੋਜਨ ਧੂਰਿ ਲਗਾਵਤਿ ਧਾਇ ਕਦੇ।ਗੋਦ ਤੇ ਜਾਤਿ ਪ੍ਰਮੋਦ ਭਰੇ ਚਹੁੰਕੋਦ ਫਿਰੈਂ ਰੁਦਯੰਤ ਜਿਦੇ[7]॥ ੨੩॥ ਬਾਲਕ ਕੀ ਸਮ ਚੇਚਲਤਾ ਅਵਲੋਕਤਿ ਗੰਗ ਸਪੂਤ ਹੀ ਜਾਨਤਿ। ਪਾਲਤਿ ਹੈ ਨਿਤ ਲਾਲਤਿ ਹੈ, ਹਿਤ ਘਾਲਤਿ ਹੈ ਮਨ ਕੋ ਪ੍ਰਿਯ ਮਾਨਤਿ। ਕੋਤਿਕ ਦਸੋਸ ਬਿਤੀਤ ਭਏ ਸੁਖ ਸਾਥ ਤਬੈ ਪਗ ਮੈਂ ਬਲ ਠਾਨਤਿ।ਹੋਤਿ ਖਰੇ ਗੁਨ ਪੁੰਜ ਖਰੇ[8] ਜਿਨ ਦਾਸ ਤਰੇ ਸਤਿਨਾਮੁ ਬਖਾਨਤਿ ॥ ੨੪ ॥ ਸ਼੍ਰੀ ਚਰਣਾਂਬੁਜ[9] ਤੇ ਚਲਿਬੇ ਪਗ ਨੂਪਰ ਭੂਪਰ[10] ਦੌਰ ਬਜਾਵੈਂ। ਕੰਚਨ ਕੀ ਬਰ ਕਿੰਕਨਿ ਹੈ ਕਟਿ[11]ਹੀਰੇ ਜਰਾਉ ਜਰੇ ਦਮਕਾਵੈਂ। ਪੀਤਗਰੇ ਝਗੁਲੀ ਬਹੁ ਝੀਨ ਮਹਾਂ ਦੁਤਿ ਤੇ ਤਨ ਚਾਰੁ ਦਿਪਾਵੈ। ਹਾਥ ਮੈਂ ਕੰਕਨ ਛਾਪ

---

[1]ਮੁਨੀਆਂ ਨੇ ਏਹ ਵਾਰਤਾ ਕਹੀ ਹੈ। [2]ਪਹਿਲਵਾਨ। [3]ਮਘਾਂ ਦੇਸ਼ ਦਾ ਰਾਜਾ, ਜਰਾਸੰਧ। [4]ਦੂਰ ਹੋਇਆ। [5]ਸਾਰੇ ਬੈਲਾਂ ਨੂੰ ਇਕੋ ਵਾਰ ਹੀ ਨੱਥਣਾ ਕੀਤਾ। [6](ਮਾਤਾ) ਜਾਣਦੀ ਹੈ। [7]ਰੋਂਦੇ ਹਨ ਜ਼ਿਦ ਕਰਦੇ ਹਨ। [8]ਜਿਨਾਂ ਵਿੱਚ ਸਾਰੇ ਚੰਗੇ ਗੁਣ ਹਨ (ਉਹ) ਖੜੇ ਹੁੰਦੇ ਹਨ। [9]ਚਰਣਾ ਕਵਲਾਂ। [10]ਝਾਂਜਰਾ ਪ੍ਰਿਥਵੀ ਤੇ। [11]ਤੜਾਗੀ ਲੱਕ ਵਿੱਚ।

*ਕਵਿ ਜੀ ਏਥੇ ਸ਼੍ਰੀ ਕ੍ਰਿਸ਼ਨ ਜੀ ਦੇ ਨੱਥੇ ਤੇ ਮਾਰੇ ਦੈਤਾਂ ਤੇ ਸ਼ਤ੍ਰੂਆਂ ਆਦਿ ਦਾ ਜ਼ਿਕਰ ਕਰਦੇ ਹੋਏ ਇਸ਼ਾਰਾ ਕਰਦੇ ਹਨ ਕਿ ਗੁਰੂ ਜੀ ਉਨ੍ਹਾਂ ਦੇ ਯਾ ਉਸੇ ਤਰ੍ਹਾਂ ਦੇ ਅਵਤਾਰ ਹਨ। ਜੇ ਕਵਿ ਜੀ ਕ੍ਰਿਸ਼ਨ ਜੀ ਨੂੰ ਪੂਰਨ ਅਵਤਾਰ ਸਮਝ ਰਹੇ ਹਨ ਤਾਂ ਗੁਰੂ ਜੀ ਨੂੰ ਉੱਨਾ ਹੀ ਉੱਚਾ ਕਹਿ ਰਹੇ ਹਨ ਤੇ ਜੇ ਗੁਰ ਅਵਤਾਰ ਸਭ ਅਵਤਾਰਾਂ ਤੋਂ ਵਡਾ ਹੈ ਤਾਂ ਏਹ ਪ੍ਰਮਾਣ ਦ੍ਰਿਸ਼ਟਾਂਤ ਮਾੜ ਲੈਣੇ ਚਾਹਨੇ, ਗੁਰ ਅਵਤਾਰ ਉਨ੍ਹਾਂ ਤੋਂ ਵਡੇਰਾ ਹੈ। ਸ਼੍ਰੀ ਕ੍ਰਿਸ਼ਨ ਜੀ ਆਦਿ ਸਾਰੇ ਅਵਤਾਰਾਂ ਨੇ ਗੁਰੂ ਧਾਰਿਆ ਕਿਉਂਕਿ ਓਹ 'ਗੁਰੂ' ਪਦ ਦੇ ਅਵਤਾਰ ਨਹੀਂ ਸਨ। ਗੁਰੂ ਸਾਹਿਬਾਨ 'ਗੁਰੂ ਪਦ ਦੇ ਅਵਤਾਰ ਸਨ, ਇਸੇ ਕਰਕੇ ਓਹ ਅਪਣੇ ਗੁਰੂ ਦਾ ਪਤਾ ਦੇਂਦੇ ਹਨ 'ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰ ਮਿਲਿਆ ਸੋਈ ਜੀਉ ॥' ਇਸ ਨੁਕਤਾ ਖ਼ਯਾਲ ਤੋਂ ਅਵਤਾਰਾਂ ਤੋਂ ਗੁਰੂ ਅਵਤਾਰ ਉੱਚਾ ਹੈ।

ਛਲਾਘਨਿ ਸੀਸ ਬਿਕੂਖਨ ਸ਼ੋਭ ਬਢਾਵੈਂ॥੨੫॥ਬਾਲਕਅੌਰ ਮਿਲੈ ਤਿਸਠੌਰ ਮੈਂ ਦੌਰਤਿਹੈਂ ਅਗੁਵਾ ਪਿਛਵਾਈ।ਖੇਲਤਿਹੈਂ ਬਹੁਮੇਲਤਿ ਰੌਰ[1]ਗੁਰੂਹਰਿ-ਗੋਵਿੰਦ ਜੀ ਹਰਖਾਈ।ਹੋਇ ਇਕੈਠਤਿ ਬੈਠਤਿ ਹੈਂ ਕਬਿ ਅੰਗ ਅਮੈਠਤਿ ਦੇਤਿ ਪਲਾਈਂ[2]। ਸੁੰਦਰ ਮੰਦਰ ਅੰਦਰ ਹੈ ਕਬਿ ਬਾਹਰ, ਰੋਕਤਿ ਹੈਂ ਭਜ ਜਾਈ ॥੨੬॥ ਗ੍ਰਾਮ ਵਡਾਲੀ ਕੇ ਬਾਲਕ ਜੋ ਬਡ ਭਾਗ ਭਰੇ ਇਮ ਖੇਲਤਿ ਹੈਂ।ਸ਼੍ਰੀ ਹਰਿ ਗੋਵਿੰਦ ਸੰਗ ਮਿਲੇ ਬਹੁ ਸ੍ਵਾਦ ਕੇ ਭੋਜਨ ਮੇਲਤਿ ਹੈਂ[3]।ਦਜੋਸ ਸਬੈ ਨਹਿੰ ਪਾਸ ਤਜੈਂ ਮਿਲਿ ਆਪਸ ਮੈਂ ਬਲ ਰੇਲਤਿ ਹੈਂ[4]।ਆਪ ਦਿਖਾਇ ਕਰੈ ਕੁਸ਼ਤੀ ਗਹਿ ਹਾਥਨਿ ਸਾਥ ਧਕੇਲਤਿ ਹੈਂ॥੨੭॥ਦੋਹਰਾ॥ਇਸ ਪ੍ਰਕਾਰ ਕ੍ਰੀੜਤਿ ਪ੍ਰਭੂ ਖੇਲਤਿ ਖੇਲ ਬਿਸਾਲ। ਮਿਲਹਿੰ ਜਾਲ ਬਾਲਕ ਲਲਿਤ[5], ਨਿਸ ਮਹਿੰ ਨਿਜ ਨਿਜ ਸਾਲ[6] ॥ ੨੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸਰਪ ਕੋ ਹਤਨ' ਪ੍ਰਸੰਗ ਬਰਨਨੰ ਨਾਮ ਨੌਮੋ ਅੰਸੁ ॥ ੯ ॥

੧੦. [ਰਾਤ ਨੂੰ ਦੇਖਤੇ ਚਰਨ ਪਰਸਨ ਆਏ]।

ਦੋਹਰਾ ॥ ਸ਼੍ਰੀ ਅਰਜਨ ਹੁਇ ਜਾਮਨੀ ਆਵਹਿੰ ਅਜਰ ਮਝਾਰ। ਬੈਠਿ ਪ੍ਰਯੰਕ ਬਿਰਾਜਤੇ ਸਭਿ ਸੁਖ ਕੇ ਦਾਤਾਰ ॥ ੧ ॥ ਸ੍ਵੈਯਾ ॥ ਹਾਥ ਕੋ ਜੋਰਿ ਕੈ ਗੰਗ ਬਖਾਨਤਿ 'ਆਪ ਮਹਾਂ ਮਤਿ ਦੇਤਿ ਸਬੈ । ਮੋਹਿ ਰਿਦਾ ਭਰਪੰਤਿ ਰਹੈ ਇਸ ਹੇਤੁ ਕਰੌਂ ਬਿਨਤੀ ਸੁ ਅਬੈ । ਬ੍ਰਿੰਦ ਬਡੇ ਉਤਪਾਤ ਕੇ ਘਾਤਕ ਆਪ ਸਮੱਰਥ ਜਬੈ ਰੁ ਕਬੈ[7]। ਹੋਇ ਨ ਕੋ ਬਿਘਨਾ ਤਿਸ ਥਾਨ ਜਹਾਂ ਤੁਮ ਨਾਮ ਉਚਾਰਿ ਤਬੈ ॥੨ ॥ ਆਇ ਬਸੋ ਹਮ ਗ੍ਰਾਮ ਬਿਖੈ ਕਰਿ ਬ੍ਰਿੰਦ ਉਪਾਇ ਕੋ ਨੰਦਨ ਪਾਯੋ। ਸੁੰਦਰ ਰੂਪ ਬਿਲੰਦ ਅਨੰਦਕ ਏਕ ਅਹੈ ਨ ਦੂਤੀ ਉਪਜਾਯੋ।ਸ਼੍ਰੀ ਗੁਰਨਾਨਕ ਆਪ ਦਯਾ ਕਰਿਹਾਥਦੈਜਾਨਿ ਕੈ ਦਾਸ ਬਚਾਯੋ। ਧਾਇ[8] ਮਹਾਂ ਅਪਰਾਧਨਿ ਤੇ, ਇਸ ਪੰਨਗ ਤੇ ਸੁਖ ਸੋਂ ਉਬਰਾਯੋ॥੩॥ ਆਪ ਚਲੋ ਅਪਨੇ ਪੁਰਿ ਕੌ ਤਹਿੰ ਬਾਸ ਕਰੋ ਬਿਘਨੌ ਨਹਿੰ ਹੋਵੈ। ਸੇਵਕ ਬ੍ਰਿੰਦ ਬਸੈਂ ਸਭਿ ਸੇਵਹਿੰ, ਚਿੰਤ ਤਹਾਂ ਬਸਿ ਕੈ ਹਮ ਖੋਵੈਂ। ਈਖਦ[9]ਗ੍ਰਾਮ ਬਿਖੈ ਬਸਤੇ,ਨਰ ਬ੍ਰਿੰਦ ਨਹੀ ਪੁਰਿ ਜੋਤਿਕ ਜੋਵੈਂ[10]। ਥਾਨ ਬਡੇਨ ਕੇ ਬਾਸ ਕਰੋ ਸੁਖਰਾਸਿ!ਤਹਾਂ ਨਿਸ਼ਚਿੰਤਹੀ ਸੋਵੈਂ[11]॥੪॥ਸ਼੍ਰੀਗੁਰਨਾਥ

[1]ਰੌਲਾ ਪਾਉਂਦੇ ਹਨ। [2]ਅੰਗ ਅਕੜਾਂਵਦੇ ਹਨ, ਦੌੜਦੇ ਹਨ। [3]ਪਾਂਵਦੇ ਹਨ। [4]ਧਕੇਲਦੇ ਹਨ। [5]ਸੁਹਣੇ। [6]ਰਾਤ ਵੇਲੇ ਆਪੋ ਆਪਣੇ ਘਰ (ਜਾਂਦੇ ਹਨ)। [7]ਸਮੂਹ ਵਡੇ ਉਪੱਦ੍ਰਵਾਂ ਦੇ ਨਾਸ਼ ਕਰਨ ਨੂੰ ਜਦ ਕਦੀ ਆਪ (ਹੀ) ਸਮਰੱਥ ਹੋ। [8]ਦਾਈ। [9]ਥੋੜੇ ਜਹੇ। [10]ਬਹੁਤੇ ਮਨੁੱਖ ਕਹੀਂ ਦੇਖੀਦੇ ਜਿਤਨੇ ਨਗਰ ਵਿੱਚ ਹੁੰਦੇ ਹਨ।

ਭਨਜੋ[੧]ਡਰ ਨਾ ਉਰ,ਬਾਲਕ ਕੇ ਰਖਵਾਰ ਰਮਾਪਤਿ[੧]। ਭਾਵੀ ਟਰੈ ਨਹਿ ਕੋ ਕਿਤ ਜਾਇ, ਬਨੈ ਤਿਸ ਰੀਤਿ ਮਿਟੈ ਨ ਕਦਾਚਿਤ। ਆਸ ਕਰੋ ਪਰਮੇਸ਼ਰ ਕੀ ਜਿਸ ਤੇ ਨਹਿ ਔਰ ਬਡੋ ਸੁਖਦਾ ਹਿਤ*। ਤ੍ਰਾਸ ਬਿਨਾਂ ਕਿਮ ਤ੍ਰਾਸ ਕਰੈ,ਸਿਮਰੋ ਸਤਿਨਾਮ ਬਿਸਾਲ ਸਦਾ ਚਿਤ॥੫॥ਗੁਢ ਮਹਾਂ[੨]ਕਪਟੀ ਪ੍ਰਿਥੀਆ ਨਹਿ ਦੇਖਿ ਸਕੈ ਪਰ ਕੀ ਬਡਿਆਈ। ਬਾਹਰ ਪ੍ਰੇਮ ਕਰੈ ਹਿਤ ਭਾਖਤਿ ਰਾਖਤਿ ਖੋਟ ਰਿਦੈ ਦੁਸ਼ਟਾਈ। ਹੇਰਤਿ ਹੀ ਹਮ ਕੋ ਦੁਖ ਪਾਵਤਿ ਯਾ ਹਿਤ ਠਾਨਿਅਨੇਕ ਉਪਾਈ।ਯਾਂਤੇ ਰਹੋ ਤਿਸ ਤੇ ਹੁਇ ਦੂਰਿ ਭਲੀ ਨ ਸ਼ਰੀਕਨਿ ਕੀ ਕੁਟਲਾਈ[੩]॥੬॥ ਯੌਂ ਕਹਿ ਸ਼੍ਰੀ ਗੁਰ ਤ੍ਰੁਸ਼ਨ ਕੀਨਿ, ਬਿਚਾਰਤਿ–ਨਾਰਿ ਸੁਭਾਵ ਸ ਤ੍ਰਾਸ।ਸੋਚਤਿ ਹੈ ਸੁਤ ਧਾਰਿ ਸਨੇਹ ਕੋ,ਜਾਨਤਿ ਹੈ ਨ ਇਹੈ ਥਲ ਰਾਸ[੪]। ਧੀਰਜ ਛੋਰਿ ਭਰਾਕੁਲ ਬੋਲਤਿ ਬਾਕ ਸੁਨੇ ਅਸ ਹੋਤਿ ਉਦਾਸ। ਚਾਹਤਿ ਹੈ ਪੁਰਿ ਮੈਂ ਬਸਿਬੋ ਕਹੁ ਪਾਸ ਸ਼ਰੀਕਨਿ ਕੇਰ ਅਵਾਸ–॥੭॥ ਯੌਂ ਚਿਤ ਮੈਂ ਚਿਤਵੈਤਿ ਦਯਾਨਿਧਿ[੫] ਹੇਤ ਪ੍ਰਸੰਨ ਕੇ ਬੈਨ ਕਹੇ। 'ਬਾਸੁਰ ਕੇਤਿਕ ਬਾਸ ਕਰੋ ਇਤ, ਫੇਰ ਕਰੈਂ ਚਿਤ ਤੋਰ ਚਹੇ[੫]। ਬਾਲਕ ਕੋ ਪ੍ਰਤਿਪਾਲ ਕਰੋ ਨਿਤਹੋਇ ਬਿਸਾਲ ਅਨੰਦ ਲਹੇ'।ਗੰਗ ਨੇ ਸ਼ੁਨ ਸੁਨੀ ਹਰਖੀ ਉਰ–ਛੋਡਿ ਹੈਂ ਗ੍ਰਾਮ ਕੋ ਬਾਸ ਇਹੇ–॥੮॥ਯਾ ਬਿਧਿ ਬੋਲਤਿ ਬੂਝਤਿ ਕੋ[੬] ਨਿਸ ਜਾਮ ਗਈ ਕਰਿ ਖਾਨ ਅਹਾਰਾ। ਫੇਰ ਜਥਾ ਸੁਖ ਸੋਂ ਸੁਪਤੇ ਉਠਿ ਪ੍ਰਾਤ ਸਮੇਂ ਜਲ ਮੱਜਨ ਧਾਰਾ। ਤਾਤ ਕੋ ਲਾਲਤਿ ਹੈ ਪ੍ਰਤਿਪਾਲਤਿ ਭੂਖਨ ਘਾਲਤਿ[੭] ਸ਼ੌਕ ਉਦਾਰਾ। ਸੁੰਦਰ ਚੀਰ ਸਰੀਰ ਬਿਖੈ ਪਹਿਰਾਵਤਿ ਹੀ ਹਰਖਾਵਤਿ ਭਾਰਾ ॥੯॥ ਦਾਸਨ ਪੈ ਨ ਭਰੋਸ ਧਰੈ,ਅਠ ਜਾਮ ਰਖੈ ਨਿਜ ਨੈਨ ਅਗਾਰੀ। ਸੋਂਵਤਿ ਹਾਥ ਲਗਾਇਕੈ ਨੰਦਨ ਔਚਕ ਜਾਗ ਉਠੇ ਡਰ ਧਾਰੀ। ਨੀਤ[੮]ਸਨੇਹ ਅਛੇਹ ਨਵੇਂ[੯] ਹੁਇ, ਛੀਲ ਬਿਸਾਲ ਬ੍ਰਧੈ ਬਲਿ ਭਾਰੀ। ਸੁੰਦਰ ਸੂਰਤਿ ਸ਼ੋਭਤਿ ਹੈ, ਨਿਜ ਕੋਛਰ ਲੇਕਰਿ ਹੈ ਬਲਿਹਾਰੀ॥੧੦॥ਕੇਤਿਕ ਦਸੈਸ ਬਿਤੀਤ ਗਏ ਜਬਿ ਏਕ ਨਿਸਾ ਪਰਿ ਕੈ ਸਭਿ ਸੋਏ। ਦੇਵ ਮਿਲੇ ਸਮੁਦਾਇ ਤਬੈ ਸਭਿ ਆਵਨਿ ਕੀਨਿ ਪ੍ਰਮੋਦਤਿ ਹੋਏ।

---

[੧]ਮਾਯਾ ਯਾ ਕੁਦਰਤ ਦਾ ਪਤੀ=ਵਾਹਿਗੁਰੂ। [੨]ਬਹੁਤਾ ਗੁੱਝਾ (ਅ) ਬੜਾ ਭਾਰੀ। [੩]ਭਾਵ ਸ਼੍ਰੀ ਹਰਿਗੋਵਿੰਦਜੀ ਬਲ ਦੀ ਖਾਣ ਹਨ।[੪]ਭਾਵ ਸ਼੍ਰੀਗੁਰੂ ਅਰਜਨਦੇਵ ਜੀ।[੫]ਜੋ ਤੇਰਾ ਚਿੱਤ ਚਾਹੁੰਦਾ ਹੈ ਕਰਾਂਗੇ। [੬](ਗੁਰੂ ਜੀ ਨੂੰ) ਬੋਲਦਿਆਂ ਤੇ ਮਾਤਾ ਜੀ ਨੂੰ ਪੁੱਛਦਿਆਂ। [੭]ਪਾਉਂਦੀ ਹੈ। [੮]ਨਿੱਤ। [੯]ਵਿਕ ਰਸ ਨਵਾਂ।

*ਪਾ–ਦੁਖ ਦਾਹਿਤ।

ਸ਼੍ਰੀ ਹਰਿਗੋਵਿੰਦ ਜਾਨਿ ਤਿਨੋ ਕਹੁ ਛੋਰਿ ਪ੍ਰਧੰਕ ਉਠੇ ਸਭਿ ਜੋਏ। ਦੈ ਕਰ ਬੰਦ ਕਰੈਂ ਅਭਿਬੰਦਨ ਦੁਖ ਨਿਕੰਦਨ ਤੀਰ ਖਰੋਏ॥੧੧॥ਨਾਰਦ,ਸਾਰਦ, ਪਾਰਦ ਸੇ ਤਨ[1], ਸ਼੍ਰੀ ਬ੍ਰਹਮਾ, ਮਘਵਾ,ਜੁਤ ਆਏ।ਆਠ ਬਸੁ[2]ਅਰ ਰੁੱਦ੍ਰ ਇਕਾਦਸ਼, ਪਾਵਕ ਅੱਗ੍ਰ ਮਿਲੇ ਸਮੁਦਾਏ। ਔਰ ਕਹਾਂ ਤਿਨਕੀ ਗਿਨਤੀ ਹੁਇ ਦੇਖਨਿ ਕੋ ਅਵਤਾਰ ਸੁਹਾਏ।ਚੌਸਠ ਜੋਗਨਿ,ਬੀਰ ਬਵੰਜਨ ਦੈ ਕਰ ਜੋਰਤਿ ਸੀਸ ਨਿਵਾਏ॥੧੨॥[3]ਨਾਸ਼ਨਿ ਕੋ ਤੁਰਕਾਨਿ ਸਮੂਹ,ਸਰੀਰ ਧਰਨੋ ਤੁਮ ਅੰਤਰਜਾਮੀ !। ਸੇਵਕ ਸੈਤਨਿ ਕੋ ਪ੍ਰਤਿਪਾਰਨਿ, ਜੋ ਸਤਿਨਾਮ ਜਪੈ ਨਿਤ ਸ੍ਵਾਮੀ। ਲੋਕ ਅਨੇਕ ਉਧਾਰਨਿ ਕੋ ਚਿਤ ਦੇਨਿ ਬਿਬੇਕ ਭਏ ਪਥ-ਗਾਮੀ[4] !। ਸੂਰ ਮਹਾਂ ਭੁਜ ਪੂਰਨ ਸ਼੍ਰੀ ਗੁਰ, ਸ਼ੱਤ੍ਰੁਨ ਚੂਰਨਿ ਕੋ[5] ਨਿਤ ਕਾਮੀ'॥੧੩॥ ਕੀਰਤਿ ਕੋ ਬਿਸਤੀਰਤਿ ਯੌ ਪਦ ਪੂੰਜਤਿ ਚੰਦਨ ਕੋ ਚਰ-ਚਾਏ।ਧੂਪ ਧੁਖਾਵਤਿ ਫੂਲ ਚਢਾਵਤਿ ਔਰ ਸੁਗੰਧਿਨ ਕੋ ਅਰਚਾਏ।ਕੁੰਕਮ ਸੋਂ ਘਨਸਾਰ[6] ਘਸਾਇ ਕਰੈਂ ਬਿਨਤੀ ਸੁਰ ਹੈ ਸਮੁਦਾਏ। 'ਜਨੋਂ ਹੁਇ ਆਇਸ ਰਾਵਰ ਕੀ ਹਮਕਾਜਕਰੈਂਤਿ ਮਦਨੋਫੁਰਮਾਏ'॥੧੪॥ਚੌਸਠਜੋਗਨਿ ਕੀਨਿ ਬਿਨੈ 'ਬਡ ਭੂਖ ਹਮੈ ਨਹਿੰ ਪਾਇਂ ਅਹਾਰਾ'। ਬੀਰ ਬਵੰਜਨਿ ਬਾਕ ਕਹੇਂ'ਹਮ ਚਾਹਤਿ ਹੈਂ ਬਡ ਜੁੱਧ ਅਖਾਰਾ' । ਨਾਰਦ ਆਦਿਕ ਪ੍ਰਾਰਥਨਾ ਕਰਿ 'ਬ੍ਰਿੰਦ ਮਲੇਛ ਬਲੀਨ ਸੰਘਾਰਾ[7] । ਰਾਵਰਿ ਕ੍ਰੱਧਤਿ ਜੁੱਧ ਕਰੋ ਇਮ ਚਾਹਤਿ ਦੇਵਨ ਕੋ ਗਨ ਸਾਰਾ'॥੧੫॥ਸ਼੍ਰੀਹਰਿ ਗੋਵਿੰਦੰ ਦੇਤਿ ਅਨੰਦ ਕੋ ਦੇਵਨ ਬ੍ਰਿੰਦਨ ਸੋਂ ਕਹਿਬਾਨੀ।'ਬੀਰ ਸਭੈ ਤੁਮ ਧਾਰ ਸਰੀਰ ਕੋ ਧੀਰਜ ਸੋਂ ਬਿਚਰੋ ਧਰਿ ਆਨੀ'।ਨਾਰਦ ਕੋ ਦਿਖਰਾਉਂ ਮਹਾਂ ਰਣ, ਮਾਰਿ ਮਲੇਛ ਕਰੋਂ ਘਮਸਾਨੀ।ਪੀਵਹੁ ਸ਼ੋਨਤ ਚੌਸਠ ਜੋਗਨਿ!ਲੇਹੁ ਡਕਾਰ ਮਹਾਂ ਤ੍ਰਿਪ-ਤਾਨੀ[8] ॥੧੬॥ ਜੁੱਧ ਘਮੰਡ ਪ੍ਰਚੰਡ ਰਚੌਂ, ਸ਼ਿਵ ਲੋਹੁ ਬਿਲੰਦ ਹੀ ਮੁੰਡਨਿ ਮਾਲਾ[9]।ਕਾਲੀ!ਕਪਾਲ[10]ਭਰੋ ਅਪਨੋ ਪਲਸ਼ੋਣਤ ਸੰਗ[11]ਉਮੰਗ ਬਿਸਾਲਾ। ਜੋ ਸਭਿ ਦੇਵਨਿਕੋ ਮਨਿ ਭਾਵਤਿ ਸੋ ਕਰਿਹੌਂ ਬਲ ਧਾਰਿ ਕਰਾਲਾ।ਲਾਲਤਿ

---

[1]ਪਾਰੇ ਵਤ ਸਰੀਰ ਸਨ ਜਿਨ੍ਹਾਂ ਦੇ। [2]ਇਕ ਪ੍ਰਕਾਰ ਦੇ ਅੱਠ ਦੇਵਤੇ। [3]ਰਾਹ ਦੱਲਣ ਵਾਲਿਆਂ (ਭਾਵ ਜੱਗਜਾਸੂਆਂ) ਨੂੰ ਚਿਤ ਵਿੱਚ ਬਿਬੇਕ ਦਿੰਦੇ ਹੋ। (ਅ) ਸ਼ੁਭ ਮਾਰਗ ਚਲਾਉਣ ਵਾਲ ਹੋ। [4]ਵੈਰੀਆਂ ਨੂੰ ਨਾਸ਼ ਕਰਨ ਦਾ। [5]ਕੇਸਰ ਚੰਦਨਨਾਲ। [6]ਬਲੀਆਂ ਨੂੰ ਮਾਰਨ ਲਈ। [7]ਧਰਤੀ ਤੇ ਆਕੇ। [8]ਤ੍ਰਿਪਤਿ ਹੋਕੇ। [9]ਕਟੇ ਹੋਏ ਸਿਰਾਂ ਦੀ ਮਾਲਾ। [10]ਖੱਪਰ। [11]ਲਹੂ ਤੇ ਮਾਸ ਨਾਲ।

ਮਾਤ ਕੋ ਦੋਊ ਅਨੰਦ ਸੁ ਬਾਲਿਕ ਆਰਬਲਾ ਇਸ ਕਾਲਾ ॥ ੧੭ ॥ ਜੋ ਸੁਰ ਕੇ ਉਰ ਹੋਇ ਮਨੋਰਥ ਆਇ ਸਰੀਰ ਧਰੋ ਧਰਿ ਮੈਂ।ਮੋ ਸੰਗ ਸੈਨ ਬਨੋ ਰਣ ਮੈਂ ਬਲਵੰਤ ਮਲੈਛਨਿ ਸੈਘਰ ਮੈਂ[1] ।ਆਯੁਧ ਕੋਰ ਪ੍ਰਹਾਰ ਕਰੋ ਉਤ-ਸਾਹਤਿ ਹ੍ਵੈ ਕਰਿਕੈ ਬਰ ਮੈਂ । ਫੇਰ ਪਯਾਨ ਕਰੈਂ ਸੁਰਲੋਕ ਸੁਧਾਰਿਕੈ ਕਾਜ ਬਸੈਂ ਘਰ ਮੈਂ[2]॥੧੮॥[3]ਧੰਨ ਗੁਰੂ!ਸਭਿ ਦੇਵ ਮਨੋਰਥ ਪੂਰਨ ਕੋ ਕਰਤਾਹਰ-ਖਾਵਤਿ।ਸ਼ਾਂਤਕੀ ਪੰਚ ਸਰੀਰ ਧਰੇ ਸਤਿਨਾਮ ਸਨੇਹ ਮੈਂ ਸੇਵਕ ਲਾਵਤਿ। ਮਾਨਵ ਕੀਨ ਨਿਹਾਲ ਕਰੋਰਨਿ[4] ਸ਼੍ਰੀ ਪ੍ਰਭੁ ਕੋ ਉਮਗੋਂ ਗੁਨ ਗਾਵਤਿ । ਪੰਚ ਸਰੂਪ ਅਨੂਪ ਧਰੇ ਅਬਿ ਪੰਥ ਪ੍ਰਕਾਸ਼ ਕਰੋ ਰਿਪੁ ਘਾਵਤਿ॥੧੯॥ਘੋਰ ਮਹਾਂ ਕਲਿ ਕਾਲ ਬਿਖੈ ਜੁਗ ਆਦਿ ਕੀ ਰੂਰ ਮ੍ਰਿਜਾਦ ਚਲਾਈ[5]। ਕਨੋਂ ਨ ਚਲੈ, ਸਭਿ ਕੋ ਕਰਤਾ ਤੁਮ ਆਪ ਭਏ ਜਬਿ ਆਨਿ ਸਹਾਈ[6]।ਦੇਵਨਿ ਯੌਂ ਸਿਫਤੀ ਕਰਿ ਦੀਰਘ[7] ਦੇਖਿ ਸਰੂਪ ਸਭੈ ਬਲਿ ਜਾਈ।ਦੋਖ ਨਿਕੰਦਨ ਕੋ ਕਰਿ ਬੰਦਨ ਆਨੰਦ ਕੰਦ ਬਿਲੰਦ ਕਰਾਈ॥੨੦॥ਜਾਨਿ ਲਗੋ ਜਬਿ ਰੋਗ ਬਿਲੋਚਨਿ ਨੀਂਦ ਕੋ ਤਯਾਗਤਿ ਹੀ ਬਿਕਸਾਏ*। ਗੌਨਤਿ ਕੀ[8] ਅਵਿ-ਲੋਕਤਿ ਪੀਠ, ਅਚੰਭ ਭਈ ਉਰ ਤ੍ਰਾਸਕੋ ਪਾਏ।–ਬ੍ਰਿੰਦ ਏ ਚੋਰ ਗਏ ਭਜ ਕੈ ਮਮ ਨੰਦਨ ਕੋ ਇਹ ਲੇਵਨਿ ਆਏ।ਚਾਰੁ ਬਿਭੂਖਨ ਹੀਰਨ ਕੋਜੁਤ ਲੇ ਅਬ ਜਾਤਿ ਜਿ,ਕੌਨ ਛੁਟਾਏ–॥੨੧॥ਸੇਵਕਨੀ ਸੁਪਤੀ ਜਿ ਸਮੀਪ ਪੁਕਾਰ ਕੈ ਊਚੇ ਸਮੂਹ ਜਗਾਈ। [9]ਕਨੋਂ ਨ ਬਿਲੋਕਤਿ ਹੋ ਉਠਿਕੈ? ਗਨ ਚੋਰਨਿ ਆਨਿ ਕੈ ਦੀਨਿ ਦਿਖਾਈ । ਸ਼੍ਰੀ ਹਰਿਗੋਵਿੰਦ ਮੋਹਿ ਤੇ ਦੂਰ ਹੁਤੇ ਅਬਿ ਮੈਂ,ਗਹਿ ਲੀਨਿ ਉਠਾਈ।ਦੇਖਤਿ ਮੇਰੇ ਸੁ ਅੰਛਣ ਬੀਚ ਤੇ ਜਾਗਤੀ ਜਾਨਿ ਗਏ ਸੁ ਪਲਾਈ[10] ॥ ੨੨ ॥ ਦਾਸੀ ਉਠੀ ਤਤਕਾਲ ਫਿਰੀ ਚਹੁੰ ਕੋਦ ਮੈਂ, ਹੇਰਤਿ ਨਾ ਦਰਸਾਏ[11]। ਸ਼ੇਸ਼ ਨਿਸਾ ਜਿਤਨੀ ਜੁ ਹੁਤੀ ਸਭਿ ਜਾਗਤਿ ਮਾਤ ਨੇ ਜਾਮ ਬਿਤਾਏ। ਬੋਲਤਿ ਬਾਤਨ ਕੋ ਬਤਰਾਵਤਿ[12], ਤ੍ਰਾਸਤਿ ਨੀਂਦ ਗਈ ਕਿਸ ਥਾਏ।ਚਿੰਤਤਿ ਚਿੰਤ ਮਹਾਂ ਚਿਤ ਮੈਂ–ਸੁਤ ਕੋ

[1]ਦੇ ਯੁੱਧ ਵਿਚ। [2]ਦੇਵਤੇ ਬੋਲੇ। [3]ਕਵੀਸ਼ਰ ਜੀ। [4]ਪਹਿਲੇ ਜੁਗ ਭਾਵ ਸਤਜੁਗ ਦੀ ਸੁੰਦਰ ਮ੍ਰਯਾਦਾ ਟੋਰੀ। [5]ਭਾਵ ਗੁਰੂ ਜੀ ਦੀ ਬੜੀ ਉਸਤਤਿ ਕੀਤੀ। [6]ਜਾਂਦਿਆਂ ਦੀ। [7](ਚੋਰ) ਨਜ਼ਰ ਨ ਆਏ। [8]ਬੋਲਦੀ ਹੈ ਤੇ ਗੱਲਾਂ ਕਰਦੀ ਹੈ [ਹਿੰ:, ਬਤਰਾਨਾ=ਬਾਤ ਚੀਤ ਕਰਨਾ]।

*ਜਾਗ ਖੁਲ੍ਹਦੇ ਸਾਰ ਪੂਰੀ ਹੋਸ਼ ਆਉਣ ਤੋਂ ਪਹਿਲਾਂ ਕਈ ਵੇਰ ਮਨ ਦੀ ਦਸ਼ਾ ਐਸੀ ਹੁੰਦੀ ਹੈ ਕਿ ਅਭਯਾਸੀਆਂ ਨੂੰ ਤੇ ਕਦੇ ਸਾਧਾਰਨਾਂ ਨੂੰ ਭੀ ਗੁਪਤ ਸਰੂਪ ਨਜ਼ਰੀ ਪੈ ਜਾਂਦੇ ਹਨ।

ਬਿਘਨਾ ਨ ਕਛੂ ਹੁਇ ਜਾਏ*–॥ ੨੩ ॥ ਭੋਰ ਭਈ ਸਭਿ ਜਾਗਤਿ ਹੀ ਅਨੁਰਾਗਤਿ ਭਾਤ ਕੋ ਮਾਤ ਦੁਲਾਰੇ। ਸ਼੍ਰੀ ਹਰਿ ਗੋਵਿੰਦ ਕੇਰ ਪਿਤਾ ਗੁਰ ਆਇ ਜਬੈ ਨਿਜ ਧਾਮ ਮਝਾਰੇ। ਭੀਰੁ ਭਯਾਕੁਲ[1]ਭੁਰ ਭਈ ਭਗਵੰਤ ਸੁ ਕੰਤ ਕੇ ਆਈ ਅਗਾਰੇ। ਹਾਥ ਕੋ ਜੋਰਿ ਨਿਹੋਰਤਿ ਹੈ[2] 'ਤੁਮ ਕਨੋਂ ਨਹੀਂ ਭਾਤ ਕੋ ਤ੍ਰਾਸੁ ਬਿਚਾਰੇ ॥੨੪॥ ਜਾਮਨੀ ਮੈਂ ਜਬਿ ਜਾਗਤੀ ਨਹਿ ਮੈਂ ਸੰਕਟ ਹੋਤਿ ਮਹਾਂ ਭੁਯ ਦਾਏ। ਚੋਰ ਹੁਤੇ ਸਮੁਦਾਇ ਸੁ ਅੰਛਨ ਸ਼੍ਰੀ ਹਰਿ ਗੋਬਿੰਦ ਲੇਨਿ ਕੋ ਆਏ। ਬੀਚ ਲੀਏ ਸਭਿ ਸੋਂ ਪਰਵਾਰਤਿ ਆਪਸ ਮੈਂ ਬਹੁ ਬਾਕ ਅਲਾਏ। ਆਂਖ ਗਈ ਖੁਲ ਮੇਰੀ ਤਬੈ ਤਤਕਾਲ ਹੀ ਤ੍ਰਾਸ ਤੇ ਦੇਖਿ ਪਲਾਏ[3] ॥੨੫। ।ਮੈਂ ਉਠਿ ਤੂਰਨ ਨੰਦਨ ਲੀਨਸਿ ਦਾਸੀ ਜਗਾਈ ਬਿਲੋ-ਕਨਿ ਚੋਰਨਿ। ਧਾਇ ਗਈ ਸਗਰੀ ਦਿਸ਼ ਮਹਿ ਤਿਸਨੇ ਬਹੁ ਬੋਲਿ ਦਈ ਸੁਧਿ ਹੋਰਨ[4]। ਰੌਰ ਪਰਸੋ ਸੁਨ ਦੌਰਿ ਗਏ ਤਬਿ ਦਾਸ ਫਿਰੇ ਘਰ ਕੇ ਚਹੁੰ ਕੋਰਨ[5]। ਕਨੋਂ ਨ ਚਲੋ ਅਪੁਨੇ ਪੁਰਿ ਕੋ? ਇਸ ਗ੍ਰਾਮ ਕੋ ਬਾਸ ਕਰੋ ਅਬਿ ਛੋਰਨਿ॥੨੬॥ਹੋਤਿ ਮਹਾਂ ਉਤਪਾਤ ਇਹਾਂ ਸੁਖਬਾਸ ਤਹਾਂ ਪੁਰਿ ਦੂਰ ਜਹਾਂ[6]। ਮੋਹਿ ਕੋ ਤ੍ਰਾਸ ਬਿਸਾਲ ਰਿਦੇ ਬਿੱਪ੍ਰੀਤ ਹੀ ਨੀਤ ਭਈ ਅਸਹਾਂ[7] । ਸ਼੍ਰੀ ਹਰਿ ਗੋਬਿੰਦ ਨੰਦਨ ਮੇਰੋ ਜੁ ਹੋਇ ਬਿਲੰਦ ਤੌ ਭੈ ਨ ਕਹਾਂ । ਚਿੰਤ ਲਹਾਂ ਇਸ ਗ੍ਰਾਮ ਰਹਾਂ,ਕਰ ਜੋਰ ਕਹਾਂ ਕਰਿ ਮੋਰਚਹਾਂ[8]॥੨੭॥ਸ਼੍ਰੀਗੁਰਰੰਗਕੇਬਾਕਸੁਨੇ ਮੁਸਕਾਵਤਿ ਧੀਰਕੇ ਬਾਕ ਕਹੈਂ।'ਤੇਰੋ ਕਹਨੋ ਹਮ ਮਾਨਿ ਚਲੈਂ ਪੁਰਿ ਬੀਚ ਅਵਾਸ ਕੇ ਬਾਸੁ ਚਹੈਂ । ਤੋ ਸੁਤ ਕੋ ਨਹਿ ਤ੍ਰਾਸ ਕਿਸੁ ਬਲ ਸ਼੍ਰੀ ਪਰਮੇਸ਼ੁਰ ਰੱਛਕ ਹੈਂ।ਭੋਰਕੋ ਪਯਾਨ ਕਰੈਂ ਨਗਰੀਨਿਜ, ਲੇ ਸਗਰੀ ਵਸਤੂ ਜਿ ਅਹੈਂ" ॥੨੮॥ਦੋਹਰਾ॥ਇਸ ਪ੍ਰਕਾਰ ਕਹਿ ਸ਼੍ਰੀ ਗੁਰੂ ਤਯਾਰੀ ਸਕਲ ਕਰਾਇ। ਸਦਨ ਸਮਾਜ ਸੰਭਾਰਿਓ ਦਾਸ ਲਗੇ ਸਮੁਦਾਇ ॥ ੨੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਦੇਵਨ ਕੋ' ਪ੍ਰਸੰਗ ਬਰਨਨੰ ਨਾਮ ਦਸਮੋਂ ਅੰਸੂ ॥ ੧੦ ॥

---

[1]ਡਰ ਕਰ ਭਰੀ ਹੋਈ [ਸੰਸ:, ਭਯ+ਆਕੁਲ]। [2]ਬੇਨਤੀ ਕਰਦੀ ਹੈ। [3](ਚੋਰ) ਦੌੜ ਗਏ। [4]ਹੋਰ ਦਾਸੀਆਂ ਨੂੰ । [5]ਚਹੁੰ ਕੋਨਿਆਂ ਵਿੱਚ । [6]ਸੁੰਦਰ ਨਗਰ ਹੈ ਜਿੱਥੇ । ਔਸੀਆਂ ਨਿੱਤ ਹੀ ਉਲਟ ਰੀਤੀਆਂ ਹੋ ਰਹੀਆਂ ਹਨ । (ਅ) (ਅ+ਸਹਿ) ਜੋ ਸਹੀਆਂ ਨਹੀਂ ਜਾਂਦੀਆਂ । [7]ਮੇਰੀ ਇੱਛਾ ਪੂਰੀ ਕਰੋ । *ਮਾਤਾ ਜੀ ਦਾ ਅਤੁੱਟ ਮੋਹ ਦਿਖਾਉਣ ਤੋਂ ਕਵੀ ਜੀ ਦਾ ਭਾਵ ਹੈ, ਸੋ ਉਹ ਦਿਲਸਾਲੀ ਚਲਵਲੇ ਦੀ ਬਹੁਲਤਾ ਵਿੱਚ ਹਨ, ਪਰੰਤੂ ਮਾਤਾ ਜੀ ਬੜੇ ਪਤਿੱਬ੍ਰਤ ਤੇ ਉਦਰੀ ਵਾਲੇ ਸਨ, ਉਨ੍ਹਾਂ ਦੇ ਚਿਕਰ ਨੂੰ ਸਾਧਾਰਣ ਤਮੋਗੁਣੀ ਦਿੱਤਾ ਨਹੀਂ ਸਮਝਣਾ ਚਾਹੀਏ, ਉਨ੍ਹਾਂ ਦੇ ਅਗਾਧ ਪ੍ਰੇਮ ਨੂੰ ਦਰਸਾਉਣ ਲਈ ਕਵੀ ਜੀ ਇਹ ਤੌਖਲੇ ਵਰਣਨ ਕਰਦੇ ਹਨ ।

੧੧. [ਸ਼੍ਰੀ ਅੰਮ੍ਰਿਤਸਰ ਵਾਪਸ ਆਏ]।

ਦੋਹਰਾ ॥ ਜਬ ਸ਼੍ਰੀ ਅਰਜਨ ਚਲਨਿ ਕੋ ਕਹਜੋ ਸਭਿਨਿ ਕੇ ਮਾਂਹੁ। ਦਾਸੀ ਦਾਸ ਸਮੂਹ ਜੇ ਹਰਖਤਿ ਕੀਨਿ ਉਮਾਹਿ॥੧॥ਕਵਿੱਤ॥ਚਾਰੁ ਅਸਵਾਰੀ ਕਰੀ ਸਾਰੀ ਤਬਿ ਤਯਾਰੀ ਭਈ ਹੇਰਿ ਨਰ ਨਾਰੀ ਕੋ ਉਛਾਹ ਭਯੋ ਮਨ ਮੈਂ। ਸਮੈਦਨ ਬਹਲ ਅਰੁ ਸਕਟੇ ਸਮਾਜ ਭਰੇ, ਦਾਸ ਕਰੇਂ ਕਾਰਜ ਕੋ ਲਾਦੀ ਆਨਿ ਤਿਨ ਮੈਂ[1]। ਬਡੋ ਬਰਟੋਹੋ ਥਾਰ ਦੀਰਘ ਕਰਾਹੋ ਲੀਨਿ ਔਰ ਸਭਿ ਬਾਸਨ ਸੰਭਾਰੇ ਤਿਸ ਛਿਨ ਮੈਂ।ਬਸਨ[2] ਕੇ ਭਾਰ ਭੂਰ ਧਰੇ ਕਰਿ ਪੂਰਨ ਕੋ[3] ਬ੍ਰਿਖਭਕੋ ਜੋਰਿ ਕੀਨਿ ਤੂਰਨ ਗਮਨ ਮੈਂ॥੨॥ਸੁੰਦਰ ਸੁਰੰਗ ਸਜਨੋ ਸਮੈਦਨ ਪੈ ਜ਼ਰੀਦਾਰ, ਊਰਧ ਉਤੰਗ ਦੈ ਕਲਸ ਚਾਮੀਕਰ ਕੇ[4]। ਚੰਚਲ ਤੁਰੰਗ ਬਲ ਸੰਗ ਭਰੇ ਅੰਗ ਜਿਨ, ਘੁੰਗਰੂ ਘਮੰਕਤਿ ਸਜਾਏ ਬੀਚ ਗਰ ਕੇ। ਜੁਲੇ ਸਾਥ ਜੋਰਿ ਕਰ,ਹੇਰੇ ਕਛੂ ਭੋਰ ਕਰਿ ਫੇਰੇ ਪੁਨ ਮੋਰ ਕਰਿ ਖਰੇ ਦਰ ਘਰ ਕੇ[5]। ਸ਼੍ਰੀ ਹਰਿ ਗੋਬਿੰਦ ਨੰਦ ਲੈ ਕਰਿ ਉਛੰਗ ਗੋਦ ਆਨੰਦ ਬਿਲੰਦ ਕਰਿ,ਬੈਠੀ ਬੀਚ ਬਰਿਕੋ[6]॥੩॥ਪਾਲਕੀ ਅਰੂਢ ਭਏ ਗੁਰੂ ਗੁਨ ਗੂਢ ਮਹਾਂ ਪੰਥ ਪ੍ਰਸਥਾਨੇ ਹਰਖਾਨੇ ਪੂਰਿ ਜਾਨਿਕੋ। ਨੰਦ ਮੁਖ ਚੰਦ ਦੇਖਿ ਗਮਨੇ ਸੁ ਮੰਦਮੰਦ,ਦਾਸੀ, ਦਾਸ,ਬ੍ਰਿੰਦ ਸਿਖ,ਸੰਗਤਾਂ ਮਹਾਨ ਕੋ[7]।ਰਾਮਦਾਸ ਨਗਰੀ ਮੈਂ ਜਾਇ ਕੈ ਪ੍ਰਵੇਸ਼ ਭਏ,ਬਾਦਿਤ ਅਸ਼ੇਸ਼ ਬਜਵਾਏ ਹਰਖਾਨ ਕੋ। ਦੁੰਦਭਿ ਅਲਪ ਸੰਖ ਸ਼ੋਰ ਔ ਨਫੀਰ ਗਨ ਬਾਜਤਿ ਮ੍ਰਿਦੰਗ ਸੋ ਰਬਾਬੀ ਕਰੈਂ ਗਾਨ ਕੋ॥੪॥ਰਹੇ ਤੀਨ ਸੰਮਤ ਵਡਾਲੀ ਗੁਰੂਮਹਾਰਾਜ,ਸਗਰੇ ਸਮਾਜ ਸਾਜ ਪੁਰੀ ਨਿਜ ਆਇ ਗੇ।ਲੋਕ ਸਮੁਦਾਇ ਗੁਰ ਆਗਮ ਕੋ ਸੁਨਿ ਪਾਇ,ਭਏ ਇਕ ਥਾਇਂ ਸਭਿ ਹੀ ਕੈ ਮੋਦ ਛਾਇਗੇ। ਆਏ ਅਗੁਵਾਇ,ਧਾਇ ਮਿਲੇ ਚਿਤ ਚਾਇ ਚਾਇ,ਸ਼ਬਦ ਸੁ ਗਾਇ ਗਾਇ,ਪ੍ਰੇਮ ਉਮਗਾਇ ਗੀਭੇਟ ਅਰਪਾਇ, ਅਰਦਾਸਨਿ ਸੁਨਾਇ ਕਰਿ,ਸੀਸ ਕੋ ਨਿਵਾਇ ਕਰਿ ਗੁਰੂ ਪਗ ਲਾਇਗੇ॥ ੫॥ ਦੇਤਿ ਹੈਂ ਬਧਾਈ, 'ਪੁਰੀ ਆਪਨੀ ਸੁਹਾਈ,ਬਸੋ ਪੁੱਤ੍ਰ ਕੇ ਸਮੇਤ ਨਿਤ ਦਰਸ ਕੋ ਦੀਜੀਏ'।ਲੇਕਰਿ ਸਿਧਾਰੇ ਸੰਗ ਸਦਨ ਸੁਰੰਗ ਜਹਾਂ, ਹਾਥ ਜੋਰ ਕਹੈਂ 'ਇਹਾਂ ਸੁਖ ਸੋਂ ਬਸੀਜੀਏ'। ਸ਼੍ਰੀ ਹਰਿਗੁਬਿੰਦ ਨੰਦ ਹੇਰਤਿ ਉਛੰਗ[8]

---

[1]ਆਕੇ ਲੱਦੀ (ਸਮਿੱਗ੍ਰੀ) ਗੱਡਿਆਂ ਵਿਚ। [2]ਬਸਤ੍ਰਾਂ। [3]ਪੂਰਨ ਕਰਕੈ । [4]ਸੋਨੇ ਦੇ। [5]ਘਰ ਦੇ ਦੁਆਰ ਤੇ ਆ ਖਲੋਤੇ। [6]ਚੜ੍ਹਕੇ। [7]ਬਹੁਤੀਆਂ ਸੰਗਤਾਂ। [8]ਸ਼੍ਰੀ ਹਰਿ ਗੋਬਿੰਦ (ਆਪਣਾ ਪੁੱਤਰ) ਵੇਖਦੀ ਹੈ ਗੋਦ ਵਿਚ।

ਰੀਗ,ਸਨੈਦਨ ਤੇ ਉਤਰੀ,ਸੁ ਨਾਰੀ ਕਹੈਂ 'ਜੀਜੀਯੋ'[1]।ਸਦਾ ਮੋਦ ਕੀਜੀਏ ਸੁ ਨਗਰੀ ਥਿਰੀਜੀਏ, ਉਪਾਇਨ ਕੋ ਲੀਜੀਏ, ਹਮਾਰੇ ਪੈ ਪ੍ਰਸੀਜੀਏ ॥੬॥ ਸਦਨ ਸਮਾਜ ਕੋ ਸੰਭਾਰਿ ਕੈ ਉਤਾਰਿ ਕਰਿ ਪਿਤਾ ਕੇ ਸਥਾਨ[2]ਪੁਨ ਗੁਰੂ ਨੇ ਗਮਨ ਕੀਨਿ।ਚਰਨ ਨਗਨ ਕਰਿ ਰੀਗ ਲੇ ਉਛੰਗ ਨੰਦ ਗਮਨੀ ਹੈ ਸੋਗ[3]ਬਹੁ ਉੱਤਮ ਪ੍ਰਸਾਦਿ ਲੀਨਿ।ਗਏ ਭਖਿ ਹਾਥ ਥੰਦ,ਥੰਦਨਾ ਕਰੀ ਹੈ ਤਹਾਂ ਅਰਜ਼ ਗੁਜਾਰਿ ਕੈ[4]ਪ੍ਰਸਾਦਿ ਕੋ ਬਰਤਾਇ ਦੀਨਿ। ਫਿਰੇ ਹੈਂ ਪ੍ਰਕਰਮਾ ਤੀਨ*ਅਧਿਕ ਅਧੀਨ ਹੋਇ, ਕੁਛਕ'ਅਸੀਨ[5] ਪੁਨ ਥੰਦਤ ਸੁ ਮਨ ਦੀਨਿ[6]॥੭॥ਤੈਸੀ ਥਿਧਿ ਰੀਗ ਸੁਤ ਸੰਗ ਲੈ ਕਰਤਿ ਭਈ ਪੂਜ ਗੁਰੂ ਥਾਨ ਕੋ ਸਦਨ ਪੁਨਿ ਆਇਕੈ । ਜਗਤ ਮ੍ਰਿਜਾਦ ਹੋਤ ਬਹੁਰੋ ਥਿਚਾਰਨੋ ਉਰ, –ਜੇਠੋ ਹੈ ਸਹੋਦਰ ਸਮੀਪ ਮਿਲੈਂ ਜਾਇਕੈ–। ਮਧੁਰ ਪ੍ਰਸ਼ਾਦ ਲੀਨਿ ਰਿਦੈ ਅਹਿਲਾਦ ਹਿਤ,–ਗੋਪ ਬਾਦ ਠਾਨੈ ਨਹਿੰ–,ਐਸੋ'ਚਿਤਲਜਾਇਕੈ'[7]। ਚਲੋ ਹਰਖਾਇਕੈ ਸ ਦਾਸ ਸਮੁਦਾਇਕੈ[8], ਉਪਾਇਨ ਉਠਾਇਕੈ ਜਿਠਾਈਤਾ ਰਖਾਇਕੈ[9]॥੮॥ ਪ੍ਰਿਥੀਏ ਕੇ ਪਾਸ ਜਾਇ ਥੰਦਨ ਕਰੀ ਹੈ ਪਾਇ, ਆਇਸੁ ਕੋ ਪਾਇ ਬੈਠੇ ਰਾਖਿ ਕੈ ਜਿਠਾਈ ਕੋ।ਰੀਗਾ ਮ੍ਰਿਦੁ ਬਾਨੀ ਬੋਲਿ ਮਿਲੀਹੈ ਜਿਠਾਨੀ ਸਾਥ, ਟੇਕਨੋ ਮਾਥ,ਨੰਦ ਕੋ ਲਗਾਇ ਤਿਸ ਪਾਈ[10]ਕੋ । ਕਰਮੋ ਨਿਹਾਰਿ ਕਰਿ ਸੁੰਦਰ ਲਿਲਾਰ[11] ਮਹਾਂ ਦੀਰਘ ਦਰਸ ਭਲੇ ਭਾਗ ਬਛਿਆਈ ਕੋ[12]।ਟੂਕ ਟੂਕ ਰਿਦਾ ਭਯੋ, ਜਲ ਥਲ ਛਾਰ ਥਿਯੋ, ਉਪਰ ਕਪਟ ਕੀਯੋ ਦੂਧ ਬਿਖ ਨਜਾਈ ਕੋ[13] ॥ ੯ ॥ ਆਸ਼ਿਖ ਕਹਤਿ 'ਚਿਰੰਜੀਵ ਸੁਤ ਹੋਹਿ ਤੋਹਿ'ਕੁਸ਼ਲ ਪ੍ਰਸ਼ਨ ਕਰਿ ਗੋਦ ਮੈਂ ਬਿਠਾਯੋ ਹੈ।ਏਤਨੇ ਮੈਂ ਸਤਿਗੁਰ ਦਾਸ ਕੋ ਪਠਾਯੋ ਭਯੋ ਲਜਾਇ ਕਰਿ ਪ੍ਰਿਥੀਏ ਕੇ ਪਾਇ ਪਰ ਪਾਯੋ ਹੈ। 'ਆਪਕੀ ਕ੍ਰਿਪਾ ਤੇ ਜੈਸੋ ਕ੍ਰਿਪਨ ਲਹੈ ਸੁਧਨ,ਤੈਸੋ ਹੀ ਇਹ ਨੰਦਨ ਸਦਨ ਮੈਂ ਸੁਹਾਯੋ ਹੈ। ਜਾਨੋ ਨਿਜ ਦਾਸ ਕੀਜੈ ਆਸ਼ਿਖਾ ਪ੍ਰਕਾਸ਼ ਸ਼ੁਭ, ਉਮਰ ਬਿਸਾਲ ਹੋਇ ਜੈਸੋ ਮਨਮਾਯੋ ਹੈਂ'॥੧੦॥ਦੇਖਤਿ ਬਿਸਮ ਗਯੋ, ਰਿਦੈ ਮਹਾਂ

---

[1]ਜੀਂਵਦੇ ਰਹੋ । [2]ਭਾਵ ਸ੍ਰੀ ਹਰਿਮੰਦਰ ਜੀ। [3](ਗੁਰੂ ਅਰਜਨ ਜੀ) ਨਾਲ। [4]ਅਰਦਾਸਾ ਕਰਕੇ। [5]ਬੈਠਦੇ। [6]ਸੁਹਣੇ ਭਾਵ ਸ਼ਰਧਾ ਵਾਲੇ ਮਨ ਨਾਲ ਨਮਸਕਾਰ ਕੀਤੀ। [7]ਗੁਝੇ ਅਰਥਾਂ ਨਾ ਕਰੋ (ਪ੍ਰਿਥੀਆ), ਇਸ ਤਰ੍ਹਾਂ (ਦੀ ਗੱਲ) ਚਿਤ ਵਿਚ ਲਿਆਕੇ । [8]ਸਾਰੇ ਦਾਸਾਂ ਸਣੇ। [9]ਵੱਡਾਪੁਣਾ ਰੱਖਣ ਲਈ। [10]ਤਿਸਦੇ ਚਰਨੀਂ । [11]ਮਸਤਕ । [12]ਵਛਿਆਈ ਵਾਂਙੇ ਭਾਗ ਹਨ। [13]ਦੁਧ ਬਿਖ ਨਜਾਇ, ਭਾਵ ਜਿਵੇਂ ਦੁੱਧ ਵਿਚ ਵਿਹੁ ਲੁਕੀ ਹੁੰਦੀ ਹੈ।

*ਪਾ:–ਫਿਰਕੈ ਪ੍ਰਕਰਮਾ ਦੀਨਿ।

ਗ਼ਮ[1] ਭਯੋ, ਬਧਨੋ ਮਨ ਕਮਿ ਥਿਯੋ, ਸੁੰਦਰ ਸੁ ਨੰਦ ਜਾਨਿ। ਮਾਧੁਰੋ ਬਚਨ ਕਹਨੋ[2]ਹੋਵੈ ਚਿਰਜੀਵ ਬਾਲ,ਆਰਥਲਾਅਧਿਕ ਅਨੰਦ ਕੋ ਬਿਲੰਦ ਠਾਨਿ'। ਮੋਰ ਜਿਮ ਬਾਕ ਆਛੇ ਜੀਵਨ ਕੋ ਭੱਛ ਕਾਛੇ, ਬੈਚਕ ਜਨੋਂ ਕਹੈ ਕਛ ਰਾਖੈ ਕੁਛ ਰਿਦੈ ਆਨ[3]। ਘਟੇ ਮੁਖ ਦੂਧ ਧਰੈ ਪੇਟ ਬਿਖ ਸੰਗ ਭਰੈ[4],ਤੈਸੇ ਸੋ ਕਰਮ ਕਰੈ ਸੰਕਟ ਮਹਾਨ ਮਾਨ॥੧੧॥[5]"ਸੰਮਤ ਕਿਤਿਕ ਕੋ ਅਨੰਦ ਸੰਗ ਭਯੋ ਨੰਦ ?' ਗੁਰੂ ਤਬਿ ਕਹਯੋ 'ਅਬਿ ਤੀਸਰੇ ਬਰਸ ਕੋ'। ਕੁਸ਼ਲ ਪ੍ਰਸ਼ਨ ਦੋਊ ਦਿਸ਼ਿ ਤੇ ਸਕਲ ਕਹੀ,ਕੋਊ ਘਟੀਬੈਠੇਸਿਸ ਅੰਗਨਿ ਪਰਸ ਕੋ।ਸ਼੍ਰੀਹਰਿਗੁਵਿੰਦ ਸੰਗ ਆਪ ਲੈ ਉਠਤਿ ਭਏ,ਗਮਨੇਬਹੁਰ ਮਹਾਂ-ਦੇਵ ਕੇ ਦਰਸ ਕੋ। ਸਦਨ ਪ੍ਰਵੇਸ਼ ਕੀਨਿ ਪਾਇਨ ਪ੍ਰਣਾਮ ਠਾਨਿ ਮਿਲਿ ਕੈ ਪਰਸਪਰ ਧਾਰਤਿ ਹਰਸ਼ ਕੋ॥੧੨॥ ਸ਼੍ਰੀ ਹਰਿ ਗੋਵਿੰਦ ਨੰਦ ਪਾਯੋ ਚਰ-ਲਾਰਬਿੰਦ ਦੇਖਤਿ ਉਠਾਯੋ ਮਹਾਂ ਦੇਵ ਲੀਨਿ ਗੋਦ ਮੈਂ। ਸੂੰਘਤਿ ਲਿਲਾਰ ਕੋ ਦੁਲਾਰਤਿ ਉਚਾਰਿ ਬਚ, 'ਹੋਹਿ ਮਹਾਂਜੋਧਾ ਚਿਰਜੀਵੀ ਰਹੋ ਮੋਦ ਮੈਂ। ਬੈਸ ਕੋ ਬਿਭੁਖਨ,ਅਦੁਖਨ ਹੈ ਪੁਖਨ ਸੋਂ[6],ਕਟੈਰੋ ਕਲੁਖਨਿ,ਸੱਸੁਖੈ ਚਹੂੰ ਕੋਦਮੈਂ"। ਬਡੋ ਹੈ ਹੈ ਡੀਲ, ਤੈਸੇ ਸੁੰਦਰ ਸੁਸ਼ੀਲ ਬਹੁ, ਸੁਜਸੁ ਪਸੈਰੈ ਤੇ ਬਿਤਾਇਬਯਬਿਨੋਦਮੈਂ"॥੧੩॥ਦੋਹਰਾ॥ਇਮਕਹਿਮਹਾਂਪ੍ਰਮੋਦ ਕਰਿਮਹਾਂਦੇਵ ਧਰਿ ਪ੍ਰੀਤਿਆਦਰਬ ਨਿਛਾਵਰ ਬਹੁਕਿਯੋ ਨਿਜ ਸੁਤ ਸਮ ਲਖਿਚੀਤ॥੧੪॥ ਕਬਿੱਤ॥ਸ਼੍ਰੀ ਗੁਰੂ ਉਚਾਰੀ, 'ਭਈ ਕਰੁਨਾ ਤੁਮਾਰੀ ਭਾਰੀ ਯਾਂਤੇ ਸੁਖਕਾਰੀ ਸੁਤ ਕਾਂਖਤਿ ਕੋ ਦੀਨਿਓ।ਆਪ ਹੈ ਸਹਾਈ ਲੀਨਿ ਦੁਖ ਤੇ ਬਚਾਈਨਿਤ, ਬਿਘਨ ਬਿਨਾਸ ਕੈ ਪ੍ਰਬਲ ਕੀਨਿ ਹੀਨਿਓ[7]। ਮਹਾਂਦੇਵ ਕਹਨੋ 'ਪਿਤਾ ਸਤਿਗੁਰੂ ਹਮਾਰੇ ਜੋਇ ਤਿਨਕੀ ਕ੍ਰਿਪਾ ਤੇ ਐਸੋ ਪਦ ਮਹਾਂ ਲੀਨਿਓ।ਸੋਈ ਹੈ ਸਹਾਇ ਨਿਜ ਪਸਾਰੇ ਕੋ ਬਚਾਇ ਲੇਤਿ, ਸੰਕਟ ਨ ਕੋਊ ਹੋਤਿ ਜਹਾਂ ਪੱਖ ਕੀਨਿਓ[8]॥੧੫॥ਆਪਸਮੈਂ ਐਸੇਕੁਛ ਬਾਰਤਾ ਕਰਤਿ ਭਏਆਇਸੁਕੋ

---

[1]ਚਿੰਤਾ। [2]ਵਧਿਆ ਹੋਇਆ ਮਨ ਥੋੜਾ ਹੋਯਾ। [3]ਮੋਰ ਦੇ ਜਿਵੇਂ ਬਚਨ ਅੱਛੇ (ਹੁੰਦੇ ਹਨ) ਪਰ ਜੰਤੂਆਂ ਦਾ ਖਾਣਾ ਚਾਹੁੰਦਾ ਹੈ, ਠੱਗ ਜਿਵੇਂ ਕਹਿੰਦਾ ਕੁਛ ਹੈ ਤੇ ਦਿਲ ਵਿਚ ਹੋਰ ਕੁਛ ਰਖਦਾ ਹੈ। [4]ਘੜੇ ਦੇ ਮੂੰਹ ਵਿਚ ਦੁਧ ਹੋਵੇ ਤੇ ਪੇਟ ਭਾਵ ਅੰਦਰ ਵਿਚੁ ਜ਼ਾਲ ਭਰਿਆ ਹੋਵੇ। [5]ਪ੍ਰਿਥੀਏ ਪੁਛਿਆ। [6]ਸੁਰਜ ਵਾਂਙੁ। [7]ਚਹੁੰ ਤਰਫਾਂ ਵਿਚ ਪੂਜਿਆ ਜਾਏਗਾ। [ਸੰਸ:, ਸ਼ਸ਼ਖ=ਸੇਵਾ]। [8]ਪ੍ਰਬਲ ਵਿਘਨਾਂ ਦੇ (ਬਲ ਨੂੰ) ਹੀਨ ਕਰਕੇ ਨਾਸ਼ ਕਰ ਦਿੱਤਾ ਜੇ। (ਅ)ਹੀਣਿਆਂ ਨੂੰ ਬਲਵਾਨ ਕਰ ਦਿੱਤਾ। [9]ਜਿਥੇ (ਗੁਰੂ ਰਾਮਦਾਸ ਜੀ ਨੇ) ਪੱਖ ਕੀਤਾ।

ਪਾਇ ਪੁਨ ਆਏ ਹੈਂ ਸਦਨ ਕੋ।ਸੁਖ ਸੋਂ ਬਸੈਹੈਂ ਸਭਿ ਸੰਕਟ ਨਸੈਹੈਂ,ਦੇਖਿ ਦਾਸ ਬਿਕਸੇ ਹੈਂ, ਗੁਰੁ ਬਾਲਕ ਬਦਨ ਕੋ। ਖੇਲਭਿ ਅਜਰ ਮਾਂਝ ਪਿਤਾ ਪੈਸਕਾਰ ਸਾਂਝ ਬੈਠਭਿ ਘਰੀ ਕ ਦੁਖ ਦਾਸਨ ਕਦਨਕੋ।ਮੰਦਰਕੇ ਅੰਦਰਿ ਬਿਰਾਜੈਂ ਰੂਪ, ਸੁੰਦਰ ਸੁ ਆਨੰਦ ਬਿਲੰਦ ਕੈ ਲਜਾਵਭਿ ਮਦਨ ਕੋ[1] ॥ ੧੬॥ ਸ੍ਵਾਦਲ ਅਹਾਰਿ ਦੇਭਿ ਜਾਗੇ ਤੇ ਸਕਾਰਹੋਭਿ,ਫੇਰ ਜਾਮ ਦਿਨਚਢੇ ਭੋਜਨ ਕਰਭਿ ਹੈਂ।ਖੇਲਭਿ ਪਲਾਵਭਿ ਬਿਭੂਖਨ ਸੁਹਾਵਭਿ ਹੈਂ,ਸੀਸਫੂਲ[2] ਹੀਰਨਿ ਜਰਾਵ ਕੋ ਧਰਭਿ ਹੈਂ । ਦੀਰਘ ਬਿਲੋਚਨ ਬਿਲੋਕਭ ਹੈਂ ਜਿਸਿ ਦਿਸ਼ਿ ਹੋਭਿ ਹੈਂ ਨਿਹਾਲ ਦੁਖ ਸਾਗਰ ਭਰਭਿ ਹੈਂ । ਆਸ ਪਾਸ ਦਾਸ ਰਹੈਂ ਬਾਸ ਮੈਂ ਨਿਵਾਸ ਕਰੈਂ, ਰਾਖੈ ਮਾਭ ਤ੍ਰਾਸ ਨ ਬਿਸਾਸ ਕੋ ਪਰਭਿਹੈ[3]॥੧੭॥ ਹੋਭਿ ਰਾਭਿ ਮਾਭ ਨਿਜ ਹਾਥ ਸੋਂ ਅਚਾਇ ਪੁਨਿ ਪਾਸ ਲੈ ਸੁਪਭਿ ਪ੍ਰਭਿ-ਪਾਰਭਿ ਹੈ ਪ੍ਰੀਭਿ ਕਰਿ।ਹਾਥ ਲਾਇਗਾਭ ਸਾਥ ਸੋਵਭਿਹੈ,ਜਾਗੈਪ੍ਰਾਭਚੇਦ ਮੁਖ ਧੋਵਭਿ,ਦੁਲਾਰੈ ਮੋਦ ਚੀਭ ਕਰਿ। ਨਏਨਏ ਰੰਗਦਾਰ ਅੰਬਰ ਪਟੰ-ਬਰ ਲੈ ਅੰਗ ਮੈਂ ਸੁਰੰਗ ਕਬਿ ਸ਼ਜਾਮ ਕਬਿ ਪੀਭ ਕਰਿ।ਐਸੀਬਿਧਿ ਨੀਭ ਕਰਿ,ਮਹਾਂ ਮਨ ਹੀਭ ਕਰਿ[4],ਉਤਸਾਹ ਰੀਭਿਕਰਿ,ਬਸੈ ਪੁਰ ਥੀਭਕਰਿ[5] ॥੧੮॥ਕੇਭਿਕ ਬਿਤੇ ਹੈਂ ਮਾਸ ਬ੍ਰਿੱਧਭਿ ਪ੍ਰਕਾਸ਼ ਬਯ,ਹੋਏ ਭੀਨ ਸੰਮਭ*ਕੇ ਸ਼੍ਰੀ ਹਰਿਗੋਵਿੰਦ ਚੰਦਗੰਗਾਕੇ ਉਮੰਗਮਨ ਬੋਲੀ ਸ਼੍ਰੀਗੁਰੂ ਕੇ ਸੰਗ[6]ਬਿਘਨ ਬਿਸਾਲਨਿ ਤੇ ਪ੍ਰਭੂ ਨੇ ਉਬਾਰਨੋ ਨੰਦ । ਬ੍ਰਹਮਭੋਜ ਕੀਜੈ ਆਪ, ਅਧਿਕ ਪ੍ਰਤਾਪ ਹੋਇ, ਜੇਨ ਕੇਨ ਦੀਜੀਏ ਅਹਾਰ ਹੈ ਅਨੰਦ ਕੰਦ!। ਖਾਇ ਹਰ-ਖਾਵੈਂ,ਦੇਖਿ ਆਸ਼ਿਖ ਅਲਾਵੈਂ,ਬਹੁਜੱਸੁ ਬਿਥਰਾਵੈਂਗੇ ਬਿਲੰਦ ਹੀ ਨਿਕੰਦ ਦੁੰਦ[7]॥੧੯॥ਬਾਨੀਪੁੰਨਸਾਨੀ[8] ਸੁਨਿ ਸਭਿਗੁਰੁਅਰਜਨ ਹੋਇਕੈ ਹਰਖਮਨ ਹੁਕਮ ਬਖਾਨਿਓ । [9]ਦੀਜੈ ਪੁੰਜ ਧਨ ਆਵੈ ਵਸਤੁ ਅਨੇਕ ਮਨ[10] ਕੀਜੀਏ ਬਿਸਾਲ[11]ਹੈ ਅਤੋਟ ਅੰਨ ਆਨਿਓ। ਮਾਨੁਖ ਅਸੰਖ ਆਵੈਂ,ਭੋਜਨ ਜੋ ਮਨ ਭਾਵੈਂ ਖਾਵੈਂ ਹਰਖਾਵੈਂ ਕਰੈਂ ਪਾਕ[12] ਕੋ ਮਹਾਨਿਘ੍ਰਿੱਤ ਕੋ ਮੰਗਾਵੋ ਸਰ-ਕਰਾ[13]ਕੋਖਰੀਦ ਲਜਾਵੋ,ਸੁੰਦਰ ਗੁਧੂਮ ਕੋ ਪਿਸਾਵੈ ਜੋ ਪ੍ਰਮਾਨਿਓ[14] ॥੨੦॥

[1]ਕਾਮਦੇਵ ਨੂੰ । [2]ਸਿਰ ਦਾ ਇਕ ਗਹਿਣਾ । [3]ਵਿਸਾਹ ਉਸ ਨੂੰ ਨਹੀਂ ਪੈਂਦਾ । [4]ਪਿਆਰ ਕਰਕੇ। [5]ਇਸਥਿਤ ਹੋਕੇ। [6]ਦੁੱਖਾਂ ਦੇ ਕੱਟਣ ਵਾਲਾ । [7]ਪੁੰਨ ਨਾਲ ਮਿਲੀ ਹੋਈ । [8]ਅਨੇਕ ਮਣ। [9]ਖੁੱਲੇ (ਦਿਲ) ਹੋਕੇ । [10]ਰਸੋਈ । [11]ਖੰਡ । [12]ਸੁਹਣੀ ਕਣਕ ਅੰਦਾਜ਼ੇ ਦੀ ਪਿਸਾਵੋ ਭਾਵ ਜੋ ਆਟਾ ਫੇਲੇ ਸਿਰ ਘਟੇ ਨਾ । *ਬਾਰ੍ਹਵੇਂ ਛੰਦ ਵਿਚ ਪਿਛੇ ਭੀ ਤਿੰਨ ਸਾਲ ਕਹੇ ਹੈਨ, ਪਰ ਓਹ ਚੜ੍ਹਦੇ ਤਿੰਨ ਸਾਲ ਕਹੇ ਹੋਣਗੇ, ਹੁਣ ਤਿੰਨ ਵਰ੍ਹੇ ਪੂਰੇ ਹੋਏ ਹੋਸਣ ।

ਦਾਸਨ ਦਰਬ ਦੇਯ ਵਸਤ੍ਰ ਮੰਗਾਈ ਸਭਿ ਧਰੈਹੈਂਕਰਾਹੇ,ਬਹੁਕੀਨਿਪਕ-ਵਾਨ ਕੋ।ਕਰਮੋ ਹੈ ਕਰਾਹੁ,ਪੂਪਪੂਰਿਕਾ[1]ਕਚੌਰੀ ਬਹੁ,ਮੋਦਕ ਬਨਾਏ ਜੇਊ ਮੋਦਕ ਮਹਾਨ ਕੌ।ਮੇਵੇ ਸੋਂ ਅਮੇਜ਼[2]ਕਰਿ ਰਾਇਤਾ ਸਲੌਨਬਡੋ,ਮੂਲਿਕਾ[3], ਬ੍ਰਿੰਦਾਰਕ[4] ਰਿਧਾਏ ਸੰਗ ਖਾਨਿ ਕੋ। ਭੋਜਨ ਸੋਂ ਕੋਸ਼ਠ ਭਰਾਯੋ ਭਾਂਤਿ ਭਾਂਤਿ ਕਰਿ,ਸਿੱਖਨ ਕੋ ਬਿਠਾਯੋ ਕਰੈ ਜਪੁਜੀ ਬਖਾਨ ਕੋ ॥੨੧॥ ਪ੍ਰਿਥੀਆ ਸੁ ਪ੍ਰਥਮ ਹਕਾਰਨੋ ਸਨਮਾਨ ਸਾਥ, ਕਰਮੋ ਬੁਲਾਈ ਸੰਗ ਦਾਸੀ ਚਲਿ ਆਈ ਹੈ। ਮਹਾਂਦੇਵ ਮਹਾਂ ਮੋਦ ਰਿਦੈ ਕਰਿ ਆਯੋ ਆਪ,ਔਰ ਸਿੱਖ ਸੰਗਤਾਂ ਮਿਲੀ ਜੁ ਸਮੁਦਾਈ ਹੈ।ਬਿੱਪ੍ਰ ਆਏ ਬ੍ਰਿੰਦ ਮਿਲਿ ਸੁਨਿ ਸੁਨਿ ਗ੍ਰਾਮਨਿ ਤੇ, ਰੰਕ ਭਏ ਅਨਗਨ, ਪੰਕਤਿ ਬਿਠਾਈ ਹੈ। ਲਗੇ ਹੈਂ ਪਰੋਸਨਿ ਅਸਨ ਕੋ ਅਨੇਕ ਨਰ'ਲੇਹਿੰ''ਦੇਹਿੰ'ਬਾਨੀ ਤਹਿੰ ਆਨਨ ਅਲਾਈਹੈ॥੨੨॥ ਜਿਤਨੋ ਅਸਨ ਖਾਇ ਨਰ ਤ੍ਰਿਪਤਾਇ ਰਹੈਂ ਏਕਬਾਰ ਤੇਤਨੋ ਪਰੋਸਨੋ ਹੈ ਬਨਾਇ ਕਰਿ। ਕੋਊ ਦੇਹਿ ਮੋਦਕ ਸੁ ਪੂਰਿਕਾ ਕਰਾਹੁ ਦੇਤਿ, ਪੂਪ ਸੋ ਕਚੌਰੀ ਖਾਇ ਰਹੇ ਤ੍ਰਿਪਤਾਇ ਕਰਿ। ਦਧਿ ਸੋਂ ਪਕੌਰੀ ਬਰੇ[5] ਜੀਰਕ[6] ਮਿਰਚ ਪਾਇ, ਧਨੀਆ ਲਵਨ ਸੋਂ ਪਰੋਸੀ ਹੈ ਮਿਲਾਇ ਕਰਿ। ਸਾਦ ਕੋ ਸਰਾਹੈਂ ਅਹਿਲਾਦਤਿ[7] ਉਮਾਹੈਂ ਮਨ, ਤ੍ਰਿਪਤਿ ਹ੍ਵੈ ਚਾਹੈਂ ਖਾਨਿ[8] ਰਹੇ ਬਿਸਮਾਇ ਕਰਿ॥੨੩॥ਰੰਕਨ ਕੋ ਭੋਜਨ ਦਿਯੋ ਹੈ ਤ੍ਰਿਪਤਾਇ ਕਰਿ,ਜਾਚਤਿ ਜਿਤਿਕ ਦੇਤਿ ਸਭਿਨਿ ਹਕਾਰ ਕਰਿ। ਖਾਵਤਿ ਅਘਾਵੈਂ[9], ਬਹੁ ਆਸ਼ਿਖ ਅਲਾਵੈਂ ਗਨ'ਸ਼੍ਰੀ ਹਰਿ ਗੋਵਿੰਦ ਜੀਵੋ ਜੱਗ ਜੁਗ ਚਾਰ ਕਰਿ'। ਤਬਿ ਗੁਰੁ ਅਰਜਨ ਮਨ ਕੇ ਉਦਾਰ ਮਹਾਂ,ਦੱਛਨਾ ਰਜਤਪਨ ਦੀਨਿ ਹੈ ਸੁਧਾਰਿ ਕਰਿ।ਸੁਜਸੁ ਉਚਾਰੈਂ ਸਾਰੇ ਕਹਿ ਬਿਸਤਾਰੈਂ ਬਹੁ 'ਧੰਨ ਗੁਰੁ ਕੀਨੋ ਮਖ[10] ਉਰ ਕੋ ਉਦਾਰ ਕਰਿ'॥੨੪॥ਦੱਛਨਾ ਕੋ ਲੈਦਿ ਦਿਜ ਆਸ਼ਿਖਾ ਕੋ ਦੇਯ ਬਹੁ'ਉਮਰ ਬਿਲੰਦ ਹੋਇ ਸੁੰਦਰ ਸੁ ਨੰਦ ਕੀ'। ਕਰਤੇ ਸਤੁਤਿ ਆਪ ਆਪਨੇ ਸਦਨ ਗਏ ਪ੍ਰਿਥੀਏ ਕੋ ਭੋਜਨਅਚਾਯੋ ਸੰਗ ਬ੍ਰਿੰਦ[11]ਕੀ।ਕਰਮੋ ਕੋਸਾਦਰਅਹਾਰ ਦੀਨੋ ਭਾਂਤਿ ਭਾਂਤਿ, ਊਪਰ ਪ੍ਰਸੰਨ ਰੀਤਿ ਕਪਟ ਬਿਲੰਦ ਕੀ[12]।ਮਹਾਂਦੇਵ

---

[1]ਪੂੜੇ ਪੂਰੀਆਂ। [2]ਲੱਡੂ ਬਣਾਏ ਮਹਾਂ ਅਨੰਦ ਦੇਣ ਵਾਲੇ । [3]ਮਿਲਾ ਕਰਕੇ । [4]ਮੂਲੀਆਂ। [5]ਬੜਾਊਂ। [6]ਲਓ ਜੀ–ਦੇਈਏ ਜੀ। [7]ਦਹੀ ਵਾਲੀਆਂ ਪਕੌੜੀਆਂ ਤੇ ਵੜੇ। [8]ਜੀਰਾ। [9]ਅਨੰਦ ਹੁੰਦੇ ਹਨ। [10]ਰੱਜਕੇ ਵੀ ਖਾਣਾ ਚਾਹੁੰਦੇ ਹਨ। [11]ਤ੍ਰਿਪਤ ਹੋਕੇ । [12]ਜੱਗਜ । [13]ਸਾਰਿਆਂ ਨਾਲ। [14]ਭਾਵ (ਕਰਮੋ) ਉਪਰੋਂ ਪ੍ਰਸੰਨ ਤੇ ਅੰਦਰੋਂ ਖੋਟਾ ਕਪਟ ਰੱਖਦੀ ਹੈ।

ਮਹਾਂ ਮੋਦ ਸ਼੍ਰੀ ਹਰਿ ਗੋਵਿੰਦ ਗੋਦ[1] ਅਚਿਕੈ ਅਸਨ ਕੋ ਮ੍ਰਿਜਾਦ ਜਨੋ ਬਿਲੇਦ ਕੀ[2]॥੨੫॥ਦੋਹਰਾ॥ਮਹਾਂਦੇਵ ਗੁਰਦੇਵ ਸੁਤ ਅਹੈਮੇਵ ਜਿਸ ਨਾਂਹਿ। ਗੁਰਤਾ ਗੁਰੂ ਨਿਜ ਅਨੁਜ ਕੀ[3]ਪਿਖਿ ਪ੍ਰਸੰਨ ਮਨ ਮਾਂਹਿ ॥ ੨੬ ॥ ਨੰਦਨ ਅਪਨ ਮਨਿੰਦ ਲਖਿ ਹਰਿ ਗੁਵਿੰਦ ਸੁਖਕੰਦ। ਧਰਤਿ ਅਨੰਦ ਬਿਲੰਦ ਕੋ ਪਿਖਿ ਚਕੋਰ ਜਿਮ ਚੰਦ ॥੨੭॥ ਸੋਰਠਾ॥ਰਿਦੈ ਮੁਦਤਿ ਅਤਿ ਹੋਇ ਅਧਿਕ ਮੁਦਤਿਕਰਿ ਅਨੁਜ ਕੋ। ਜਸ ਬਿਸਤੀਰਤਿ ਸੋਇ ਸਦਨ ਗਯੋ ਨਰ ਸੰਗ ਕੁਛ॥੨੮॥ਸੁਨਿ ਸੁਨਿ ਆਵਤਿ ਧਾਇ ਸਗਰੇ ਨਰ ਗੁਰ ਨਗਰ ਕੇ।ਬਾਂਛਤਿ ਭੋਜਨ ਖਾਇ ਕਰਤਿ ਸਤੁਤਿ ਗਮਨੇ ਸਦਨ॥੨੯॥ਬਾਜੇ ਬਜਹਿੰ ਬਿਸਾਲ ਅੰਮ੍ਰਿਤ ਵੇਲਾ ਹੋਤਿਹੀ।ਸੰਧਯਾ ਲਗਿ ਸੁਖ ਨਾਲਿ ਲਘੁ ਦੁੰਦਭਿਸੁ ਨਫੀਰ[6] ਗਨ॥੩੦॥ਮਚਹਿ ਕੁਲਾਹਲ ਜਾਲ ਫੈਲਤਿ ਜਸ ਸਤਿਗੁਰ ਮਹਤ। ਲੇਨੋ ਦੇਨ ਬਿਸਾਲ ਹੋਤਿ ਗੁਰੂਦਰਬਾਰਮਹਿੰ॥੩੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਜ ਰਾਸੇ 'ਸ਼੍ਰੀ ਗੁਰ ਰਾਮਦਾਸ ਨਗਰ ਪ੍ਰਵੇਸ਼' ਬਰਨਨੰ ਨਾਮ ਇਕਾਦਸ਼ਮੋ ਅੰਸੂ ॥ ੧੧ ॥

੧੨. [ਸ਼੍ਰੀ ਹਰਿ ਗੋਵਿੰਦ ਜੀ ਦੇ ਸੀਤਲਾ ਨਿਕਲੀ]।

ਦੋਹਰਾ ॥ ਅਤਿ ਉਤਸਾਹ ਬਿਲੋਕ ਕੈ ਕਰਮੋਂ ਦਿਲ ਦਿਲਗੀਰ। ਨਰ ਨਾਰਿਨਿ ਤੇ ਸੁਨਤਿ ਜਸ ਮਨਹੁੰ ਰਿਦਾ ਦੇ ਚੀਰ[5]॥੧॥ਪਾਧੜੀ ਛੰਦ॥ ਬਜਿਯੇਤ ਪੌਰ ਬਾਜੇ ਬਿਸਾਲ।ਸੁਨਿਯੰਤਿ ਸ੍ਰੋਨ ਭਬਿ ਹ੍ਵੈ ਬਿਹਾਲ।ਬਸ ਚਲਹਿ ਨਹੀਂ ਸੰਕਟ ਮਹਾਨ। ਮਨ ਗਿਨਤਿ ਗਟੀ–ਕਿਮ ਬਿਘਨ ਠਾਨਿ? ॥ ੨ ॥ ਉਰ ਸੱਲਜ[4]ਮੋਹਿ ਕਿਮ ਨਿਕਸਿ ਜਾਇ।ਸ਼੍ਰੀ ਹਰਿ ਗੁਵਿੰਦ ਜਿਮ ਕਾਲ ਖਾਇ। ਭਬਿ ਅਨੰਦ ਉਦਹਿ, ਰਿਦ ਕਰਕ ਹੋਇ। ਨਤੁ ਮ੍ਰਿਤਕ ਤੁੱਲ* ਹਮ ਜਿਯਨਿ ਜੋਇ'॥੩॥ਨਿਤ ਕਰਤਿ ਮਹਾਂ ਮੰਗਲ ਸੁ ਚਾਰ।ਬਹੁ ਦਰਬ ਆਇ ਭਰਿ ਲਿਯ ਭੰਡਾਰ।ਲਘੁਥਾਨ ਹਮਹੁੰ ਤੇ ਭੇ ਮਹਾਨ। ਸੁਤ ਭਯੋ ਚੰਦ ਸਮੁ ਲਖਿ ਜਹਾਨ[6]॥੪॥ਮੰਗਲਕਰੰਤਿ ਰੀਗਾ ਅਨੰਦ।ਸ਼੍ਰੀਹਰਿ ਗੁਬਿੰਦ ਜਿਸ ਸ਼ੋਭ ਨੰਦਾਜਥਿ ਬਡੋ ਹੋਇ ਸਮ ਬਲੀ ਸਿੰਘ। ਸਭਿਕੋ ਨਿਵਾਇ ਸੈਤੋਖ ਸਿੰਘ– ॥੫॥ ਇਮ ਰਾਤਿ ਦਿਵਸ ਕਰਤੀ ਬਿਚਾਰ। ਪਤਿ ਸਾਥ ਦੁਖਤਿ ਥਾਕਨਿ ਉਚਾਰਿ। 'ਕਿਮ ਨਹੀਂ ਚਿੰਤ ਚਿਤ ਮੈਂ ਭੁਮਾਰ। ਦੀਰਘ ਜ਼ਰੀਕ ਨਿਤ ਹ੍ਵੈ

---

[1]ਗੋਦ (ਵਿਚ ਲੈ ਲੀਤਾ)। [2]ਜਿਵੇਂ ਵੱਡਿਆਂ ਦੀ ਰੀਤ ਹੈ। [3]ਛੋਟੇ ਭਾਈ ਗੁਰੂ ਦੀ ਗੁਰਿਆਈ। [4]ਤੂੜੀਆਂ। [5]ਚੀਰ ਦਿੰਦਾ ਹੈ (ਗੁਰੂ ਦਾ ਜਸ)। [6]ਤੀਰ [ਪੰਜਾਬੀ ਸੱਲ=ਤੀਰ, ਛੋਕ, ਚੋਭ ਪੀੜ, ਜ਼ਖਮ। ਸੰਸ:, ਸ਼ਰ]। [7]ਸਾਡਾ ਜੀਵਣਾ ਮੁਰਦੇ ਤੁੱਲ ਹੈ। [8]ਜਹਾਨ ਜਾਣਦਾ ਹੈ।

*ਪਾ:–ਸਮਾਨ।

ਉਦਾਰ॥੬॥ਇਕ ਪੁੱਤ੍ਰ ਤਿਨਹੁ ਕਿਮ ਦਿਹੁ ਖਪਾਇ[1]।ਗੁਰਤਾ ਬਹੋਰ ਹਮਰੇ ਸੁ ਆਇ। ਤੁਮ ਰਹੋ ਬੈਠਿ ਨਹਿੰ ਕਰਿ ਉਪਾਇ। ਇਹ ਬਡੋ ਕਾਜ ਮਨ ਨਹੀਂ ਲਜਾਇ॥੭॥ ਜਨੋਂ ਕਨੋਂ ਬ੍ਰਿਤੰਤ ਹਮਰੋ ਬਿਤੀਤ[2]। ਨਿਜ ਪੁੱਤ੍ਰ ਪੌਤ੍ਰ ਕਜਾ ਕਰਹਿੰ ਰੀਤਿ। ਹੁਇ ਦਰਬ ਹੀਨ ਮਾਂਗਤਿ ਫਿਰਾਇੰ। ਸਿਖ ਦੇਂ ਨ ਭੇਟ, ਨਹਿੰ ਲਗਹਿੰ ਪਾਇ॥੮॥ਤਬਿ ਅਪਨ ਬਡਨਿ ਕੋ ਖੋਟ ਜਾਨਿ।ਮੁਰਝਾਇ ਝੂਰ ਕਜਾ ਕ੍ਰਿੱਤ ਠਾਨਿ[3]। ਅਬਿ ਤੋ ਉਪਾਇ ਜੋ ਕਰਹਿੰ ਆਪ। ਅਸ ਜੁਗਤਿ ਠਾਨਿ ਤਿਨ ਪੁੱਤ੍ਰ ਖਾਪ[4]॥੯॥ਗੁਰਤਾ ਬਹੋਰ ਹਮ ਬੰਸੁ ਪਾਇ।ਸਭਿ ਸਿੱਖਨ ਦੇਹਿੰ ਧਨ, ਲਗਹਿੰ ਪਾਇ। ਕਰਿ ਸਕਹਿੰ ਕਛੂ ਤੌ ਬਿਲਮ ਟਾਰਿ। ਅਸ ਕਰਿ ਉਪਾਇ ਤਿਨ ਪੁੱਤ ਮਾਰਿ[5]॥੧੦॥ ਸਭਿ ਸੁਨੇ ਪ੍ਰਿੱਥੀਏ ਬਚਨ ਕਾਨ।ਤਬਿ ਦਈ ਧੀਰ ਤਿਸ ਕੋ ਬਖਾਨ।[6]ਮਤ ਕਰਹੁ ਚਿੰਤ, ਨਹਿੰ ਜਿਯਹਿ ਸੋਇ। ਹੈ ਬਾਲ ਅਲਪ ਨਹਿੰ ਬਡੋ ਹੋਇ ॥੧੧॥ ਤਿਹ ਨਿਕਸਿ ਸੀਤਲਾ ਕਰਹਿ ਹਾਨ। ਮਮ ਬਚਨ ਪਤਾ[7]ਅਬਿ ਲੇਹੁ ਜਾਨਿ। ਤਿਸਤੇ ਜਿ ਬਚਹਿ ਨਹਿੰ ਮ੍ਰਿੱਤੁ ਹੋਇ।ਤੌ ਮੈਂ ਉਪਾਵ ਅਸ ਕਰਹੁੰ ਕੋਇ॥੧੨॥ਜਿਸ ਤੇ ਬਿਨਾਸਿ ਸ਼੍ਰੀਹਰਿਗੁਵਿੰਦ।ਹਮ ਪੁੱਤ੍ਰ ਪੌਤ੍ਰ ਸਭਿ ਹੈਂ ਅਨੰਦ।ਅਬਆਇ ਨਿਕਟਿ ਬਿਧਿ ਹੈ ਸੁਖੈਨ[8]।ਇਸ ਹਤੌਂ ਰੀਤਿ ਕਰਿ ਜੇਨਕੇਨ[9]॥੧੩॥ਕਰਮੋਂ ਸੁਨੰਤਿਬੋਲੀ ਕੁ ਬੈਨ। [10]ਤੁਮਰੋ ਬਚੈਨ ਬਰਕਤ ਸੁ ਹੈ ਨ। ਭਾ ਪ੍ਰਥਮ ਕੂਰ ਕਹਿ–ਹੈ ਜਰੂਰ[11]–।ਮੈਂ ਸੁਨਤਿਜਾਂਹਿਕਿਯਹਰਖਭੂਰ॥੧੪॥ਤੁਮ ਘਟਤਿ ਜਾਤਿਐਸ਼ੂਰਜ ਮਾਂਹਿ।ਸੋ ਬ੍ਰਧੈ ਸਦਾ,ਕੋ ਕਸ਼ਟ ਨਾਂਹਿ।ਐਸੇ ਬਿਲੋਕਿ ਮੁਝ ਚਿੰਤ ਹੋਤਿ।ਦਿਨ ਰੈਨ ਐਨ[12] ਸੰਕਟ ਉਦੋਤਿ[13]॥੧੫॥ਕਹਿ ਪ੍ਰਿਥੀਆ [14]ਅਬਿ ਕੈ ਦੇਖਿ ਲੇਹੁ।ਸੁਖ ਹੋਹਿ ਤੋਹਿ ਜਨੋਂ ਮੈਂ ਕਹੇਹੁ[15]।ਇਮ ਸਦਾ ਕਰਤਿ ਦੰਪਤਿਬਿਚਾਰ।ਕੁਛ ਕਰੈਂ ਕਪਟ ਮਿਲਿ ਬਚ ਉਚਾਰਿ॥੧੬॥ਨਿਤ ਚਿਤਹਿੰ ਖੋਟ ਕਿਮਹੂੰ ਅਨਰਥ।ਨਹਿੰ ਕਰਾਮਾਤ ਕੀ ਕੁਛ ਸਮਰਥ।ਇਤਿ ਅਰਜਨ ਗੁਰੁ ਸਰਲੈ ਸੁਭਾਇ। ਉਪਕਾਰ ਕਰਨ ਇਕ ਰਿਦੈ ਲਜਾਇ ॥੧੭॥ ਲੋਕਨਿ ਅਨੇਕ ਕੀ ਕਰਤਿ ਸ਼ੋਧ। ਸਤਿਨਾਮ ਦੇਤਿ ਕਿਸ ਗਜਾਨ ਦੋਧ। ਸ਼੍ਰੀ ਹਰਿ ਗੁਬਿੰਦ ਆਨੰਦ ਕੰਦ।ਖੇਲਤਿ ਬ੍ਰਿਧੈਤਿ ਜਿਮ ਦੂਜ ਚੰਦ॥੧੮॥ਮ੍ਰਿਦੁ ਬਚਨ ਤੋਤਲੇ

---

[1]ਨਾਸ਼ ਕਰ ਦਿਓ। [2]ਜਿਵੇਂ ਕਿਵੇਂ ਸਾਡਾ ਹਾਲ ਭਾਂ ਬਿਤੀਤ ਹੋ ਜਾਵੇਗਾ। [3]ਕੀ ਕੰਮ ਕਰੇਗੀ (ਸਾਡੀ ਔਲਾਦ)। [4]ਨਾਸ਼ ਕਰੋ। [5]ਪਰਤਾਵਾ। [6]ਹੁਣ ਆ ਵਸੇ ਹਨ ਸਾਡੇ ਨੇੜੇ, ਹੁਣ ਵਿਚੀਂ ਕੋਈ ਸੋਖੀ ਬਣ ਪਵੇਗੀ।[7]ਜਿਸ ਕਿਸ ਤਰ੍ਹਾਂ। [8]ਕਿਹਾ ਸੀ (ਜੋ) ਜ਼ਰੂਰ ਹੋਵੇਗਾ। [9](ਸਾਡੇ) ਘਰ।

ਮੁਖ ਕਹੀਤਿ। ਸੁਨਿ ਮਧੁਰ ਸ਼ੋਨ ਕੋ ਸੁਖਦਵੈਤ[1]। ਰੰਗਾ ਅਨੰਦ ਕਰਤੀ ਦਲਾਰ।ਗਰ ਸੰਗ ਲਾਇ ਸੁੰਘਤਿ ਲਿਲਾਰ॥੧੯॥ਸੁਨਿਬਾਕਤੋਤਰੇ ਤ੍ਰਿਪਤਿ ਹੈ ਨ। ਪੁਨਿ ਪੁਨਿ ਬੁਲਾਇ ਸੁੰਦਰ ਸੁ ਬੈਨ। ਮੁਖ ਚੰਦਿ ਦੇਖਿ ਕਰਿ ਨਹਿ ਅਘਾਇਪਿਤ ਨਿਕਟ ਗਏ ਚਿਤ ਆਕੁਲਾਇ॥੨੦॥ਬਹੁ ਬਾਰ ਪਠਾਵਤਿ ਨਿਕਟਿ ਦਾਸ। ਸੁਧਿ ਸੁਨਤਿ ਪੁਨਹਿ ਪੁਨ ਲਜਾਇ ਪਾਸ। ਜਿਮ ਧੇਨੁ ਵਤਸ ਲਘੁ[2]ਨਹਿ ਤਜੈਤਿ।ਤਿਮਿ ਮਹਾਂ ਪ੍ਰੀਤਿ ਦਿਨ ਦਿਨ ਬ੍ਰਿਧੈਤਿ॥੨੧॥ ਤਜਿ ਮਾਤ ਗੋਦ ਕੋ ਨਿਕਸਿ ਧਾਇ।ਤਬਿ ਅਲੰਕਾਰ ਮ੍ਰਿਦੁ ਧੁਨਿਉਠਾਇ। ਪਗ ਨੂਪਰ ਭ੍ਰੂ ਪਰ ਚਲਤਿ ਬਾਜ। ਕਟਿ ਕਿੰਕਨਿ[3] ਕੰਚਨ ਬਰ ਬਿਰਾਜ ॥੨੨॥ਹੀਰਨਿ ਜਰਾਉ ਕਰ ਕਟਕ[4] ਸ਼ੋਭ। ਦ੍ਰੁਤਿ ਦੇਖਿ ਰੁਚਿਰ ਕਿਸ ਕੋ ਨ ਲੋਭ। ਬਿਚ ਅਜਰ ਚਾਰੁ ਦੌਰਤਿ ਫਿਰੈਤਿ। ਸਿਰ ਸੀਸ ਫੂਲ[5] ਸੁੰਦਰ ਸੁਭੈਤਿ ॥੨੩॥ ਸੂਖਮ ਸੁ ਚੀਰ ਗਰ ਪੀਤ ਰੰਗ।ਗੋਟਾ ਸੁ ਲਾਗ ਸਭਿ ਕੋਰ ਸੰਗ[6]। ਚਮਕਹਿ ਸੁ ਫੂਲ ਤਿਸ ਕੋ[7] ਬਨਾਇ। ਗਰ ਕੰਧ ਜੁਗਲ[8]ਪਰ ਬਹੁ ਸੁਹਾਇ॥੨੪॥ਮਧੁਰੇ ਸੁਬੋਲ ਕ੍ਰੀੜਾ ਕਰੈਤਿ। ਜੋ ਕਰਹਿ ਦਰਸ ਉਰ ਮੁਦ ਧਰੈਤਿ।ਤਨ ਗੌਰ ਰੰਗ ਲੋਚਨ ਬਿਸ਼ਾਲ। ਅਰਬਿੰਦ ਪਾਂਖਰੀ ਸੋਭ ਲਾਲ[9] ॥੨੫॥ਭੁਜ ਹੈਂ ਪ੍ਰਲੰਬ ਕੰਧੇ ਉਤੰਗ[10]।ਥਰ ਸੁਮਿਲ ਆਂਗੁਰੀ ਨਖ[11]ਸੁਰੰਗ। ਮੁਖ ਮੰਛਲ ਪਰ ਕੁੰਛਲ ਝੁਲੈਤਿ। ਸੁੰਦਰ ਸੁ ਕੇਸ ਮੋਚਕ[12]ਸੁਭੈਤਿ॥੨੬॥ ਨਿਤ ਪ੍ਰਤਿ ਨਵੀਨ ਇਮ ਹੈ ਅਨੰਦ। ਬਿਤ ਗਏ ਦਸੋਸ ਤਨ ਹੈ ਬਿਲੰਦ। ਜਬਿ ਭਏ ਬਰਖ ਪੰਚੈ ਬਿਤੀਤ। ਕ੍ਰੀੜਤਿ ਬਿਸਾਲ ਹਰਖੰਤਿ ਚੀਤ॥੨੭॥ ਇਕ ਦਿਨ ਚਢਜੋ ਸੁ ਜ੍ਵਰ[13] ਹਰਿ ਗੋਵਿੰਦ। ਤਬਿ ਰਹੇ ਪੌਢਿ ਚਿਤ ਮਾਤ ਚਿੰਦ[14]। ਪੁਨਿ ਦਿਵਸ ਤੀਸਰੇ ਭੀ ਦਿਖਾਇ। ਜਿਹ ਨਾਮ ਸੀਤਲਾ[15] ਜਗਤ ਗਾਇ॥੨੮॥ਬਹੁ ਸਘਨ ਨਿਕਸਿ ਬਿਸਫੋਟ[16] ਥ੍ਰਿੰਦ। ਕੋ ਦਿਖਤਿ ਛੋਟ ਕੋ ਹੈਬਿਲੰਦ।ਇਕ ਬਾਰ ਸਰਬ ਭਾ ਤਨ ਸੁਲਾਲ।ਨਹਿ ਛੁਛ ਥਾਨ[17]। ਕੀਨੇ ਬਿਹਾਲ॥੨੯॥ਪੌਢੇ ਪ੍ਰਯੰਕ ਪਰ ਦਿਵਸੁ ਰਾਤਿ। ਬਿਸਫੋਟ ਸਘਨ ਤੇ

---

[1]ਸੁਖ ਦੇਣ ਵਾਲੇ। [2]ਜਿਵੇਂ ਗਊ ਛੋਟਾ ਵੱਛਾ। [3]ਲੱਕ ਵਿਚ ਤੜਾਗੀ। [4]ਹੱਥ ਵਿਚ ਕੜੇ। [5]ਚੌਂਕ ਤੋਂ ਛੋਟਾ ਸਿਰ ਦਾ ਇਕ ਸੋਨੇ ਦਾ ਗਹਿਣਾ। [6]ਕਿਨਾਰਿਆਂ ਨਾਲ। [7]ਭਾਵ ਗੋਟੇ ਦੇ। [8]ਗਲੇ ਤੇ ਦੁਹਾਂ ਮੋਢਿਆਂ ਤੇ। [9]ਕਵਲ ਦੀ ਪੰਖੜੀ ਵਤ ਥਿੱਟੇ ਤੇ ਲਾਲ। [10]ਬਾਹਾਂ ਲੰਮੀਆਂ ਮੋਢੇ ਉੱਚੇ। [11]ਨੋਂਹ। [12]ਕਾਲੇ। [13]ਤਾਪ। [14]ਚਿੰਤਾ ਵਿਚ ਹੋ ਗਈ ਮਾਤਾ। [15]ਮਾਤਾ (ਚੀਚਕ) ਦੀ ਬੀਮਾਰੀ। [16]ਫਿਮਣੀਆਂ, ਭਾਲੇ। [17]ਖਾਲੀ ਕੋਈ ਥਾਂ ਨਾ ਰਿਹਾ।

ਸੋਜ ਗਾਤ[1]। ਕਰ ਚਰਨ ਤਰਵ ਪਰ ਜੀਹ ਮਾਂਹਿ[2]। ਸਘਨੀ ਘਨੀ ਸੁ ਖਰ ਚੁੰਚ ਜਾਂਹਿ[3]॥੩੦॥ਲੋਚਨ ਦੁ ਬੀਚ ਮੀਚੇ ਗਏ ਸੁ।ਉਘਰੈਤਿ ਨਹੀਂ ਦਿਖਿ-ਯਤਿ ਨ ਲੋਸ਼। ਰਹਿ ਬੈਠ ਨਿਕਟ ਤਜਿ ਧੀਰ ਰੀਗ। ਬਹੁ ਬਾਰਿ ਪੁੱਤ੍ਰ ਕੇ ਦਿਖਤਿ ਅੰਗ॥੩੧॥ਜਿਮ ਹੋਵੈ ਸਾਗਰ ਮਹਿ ਜਹਾਜ*।ਕਿਹ ਲਾਦ ਲੀਨਿ ਸਭਿ ਘਰ ਸਮਾਜ। ਬਹਿ ਬਾਯੁ ਕੁਵੇਰੀ[4] ਹੇਰਿ ਤਾਂਹਿ। ਇਕ ਪ੍ਰਭੂ ਆਸ ਤਿਮ ਚਿੰਤ ਮਾਂਹਿ ॥੩੨॥ ਗੁਰ ਅਰਜਨ ਤਬਿ ਦਿਜਬਰ ਬੁਲਾਇ। ਦੁਰਗਾ ਸੁ ਪਾਠ ਪਢਿਬੇ ਲਗਾਇ। ਕੁਛ ਦੁਰਗਿਆਣੇ† ਥਲ ਬਿਠਾਇ। ਸਭਿ ਧੂਪ ਦੀਪ ਤਿਨ ਕੋ ਦਿਵਾਇ॥੩੩॥ਪੂਜਾ ਜੁ ਸੋਜ ਸਭਿ ਭੇਜਿ ਦੀਨਿ। ਸੰਪਟ ਸੁ ਪਾਠ ਪਢਤੇ ਪ੍ਰਬੀਨ। ਕੁਛ ਸਦਨ ਬਿਠਾਏ ਬੋਲਿ ਬਿੱਪ੍ਰ। ਸਭਿ ਚਹਿੰ–ਅਰੋਗ,ਸੁਖ ਹੋਹਿ ਛਿੱਪ੍ਰ–॥ ੩੪ ॥ ਸਗਰੇ ਉਦਾਸ ਦਾਸੀ ਜੁ ਦਾਸ। ਜੇ ਨਗਰ ਲੋਕ ਬਿਨਤੀ ਪ੍ਰਕਾਸ਼। ਥਲ ਦੁਰਗਿਆਣੇ† ਪ੍ਰਾਤ ਜਾਇ। ਬਹੁ ਬਿਨੈ ਬਾਕ ਕਹਿ ਸੀਸ ਨਮਾਇ[5] ॥ ੩੫ ॥ 'ਤਨ ਕੁਸ਼ਲ ਕਰਹੁ ਸ਼੍ਰੀ ਹਰਿ ਗੁਰਿੰਦ। ਹਮ ਬਹੁਰ ਬਿਲੋਕੈਂ ਸਸਿ ਮਨਿੰਦ'। ਬਹੁ ਕਰਤਿ ਜਤਨ ਯੁਤਿ ਚਿੰਤ ਰੀਗ। ਨਿਤ ਹੋਮ ਹੋਤਿ ਬਹੁ ਘ੍ਰਿੱਤ ਸੰਗ ॥੩੬॥ ਸਰਕਰਾ[6]ਡਾਰਿ ਜਵ ਤਿਲ ਮਿਲਾਇ। ਖਾਰਕ[7] ਬਦਾਮ ਵਿਚ ਅਗਨਿ ਪਾਇ। ਸ਼ੁਭ ਦੇ ਅਹਾਰ ਕੰਨਜਾਂ ਬੁਲਾਇ। ਭੁਖਨ ਸੁ ਦੇਤਿ ਚੁਨਰੀ[8] ਉਢਾਇ ॥੩੭॥ ਸਭਿ ਹਰਖ ਧਾਰਿ ਬੋਲਤਿ ਅਸੀਸ। 'ਚਿਰੰਜੀਵ ਕਰਹਿ ਸੁਤ ਤੋਹਿ ਈਸ। ਜਯ ਮਾਤ ਚੰਡਿਕਾ ਹੁਇ ਸਹਾਇ।ਜਿਨਹਤੇ ਦੁਸ਼ਟਸੰਤਨ ਬਚਾਇ'॥੩੮॥ਦਿਜ ਏਕ ਕਾਲ ਭੋਜਨ ਕਰੈਤਿ। ਹੁਇ ਸੁਚ ਸ਼ਰੀਰ ਦੁਰਗਾ ਜਪੈਤਿ। ਇਸ ਰੀਤਿ ਜਤਨ ਬਹੁ ਕਰਤਿ ਰੀਗ। ਦ੍ਰਿਗ ਮੁੰਦੇ ਦੇਖਿ ਅਰੁ ਸੋਜ ਅੰਗ ॥੩੯॥ ਬਹੁ ਭਰਤਿ ਰਿਦੇ ਚਿੰਤਾ ਬਿਲੰਦ।'ਮਮ ਪੁੱਤ੍ਰ ਏਕ ਜਨੁ ਚਾਰੁ ਚੰਦ। ਹੈ ਜਿਤਕ ਹਮਾਰੋ ਗਨ ਕੁਟੰਬ। ਪ੍ਰਿਯ ਸਭਿਨਿ ਰਿਦੇ ਇਕ ਇਹ ਅਲੰਬ॥੪੦॥ਜਿਮ ਕ੍ਰਿਪਨ ਜਤਨ ਕਰਿ ਧਨ ਉਪਾਇ। ਤਿਮ ਅਧਿਕ ਚਾਹ ਤੇ ਨੰਦ ਪਾਇ।

---

[1]ਸੋਜ ਸਰੀਰ ਪਰ ਹੋਗਈ।[2]ਹੱਥ ਤੇ ਚਰਨਾਂ ਦੀ ਤਲੀਆਂ ਪਰ ਤੇ ਜੀਹਬਾ ਵਿਚ। [3]ਜਿਨ੍ਹਾਂ ਦੀਆਂ ਨੋਕਾਂ.ਤਿੱਖੀਆਂ ਹਨ, ਵਾ ਲਾਲ ਹਨ। ਮਾਤਾ ਦੇ ਛਾਲਿਆਂ ਦੇ ਮੂੰਹ ਪਹਿਲਾਂ ਸੁਰਖ ਹੀ ਹੁੰਦੇ ਹਨ। [4]ਉਪੁੱਠੀ। [5]ਨਿਵਾਉਂਦੇ ਹਨ। [6]ਖੰਡ। [7]ਛੁਹਾਰੇ। [8]ਚੁੰਨੀਆਂ।

*ਪਾਃ–ਜਿਮ ਹੋਇ ਸਾਗਰ ਮਹਿ ਅਤਿ ਜਹਾਜ। †ਪਾਃ–ਦੇਖੋ ਇਸੇ ਰਾਸ ਦੇ ਅੰਸੂ ੧੪ ਅੰਕ ੧੧ ਵਿਖੇ 'ਦੁਰਗਿਆਣਿ' ਪਦ ਦੀ ਹੇਠਲੀ ਟੂਕ।

ਪ੍ਰਭੁ ਪਾਰਬ੍ਰਹਮ ਰੱਛਕ ਅਕਾਲ। ਅਬਿ ਹੁਇੰ ਸਹਾਇ ਮੁਝ ਪਰ ਕ੍ਰਿਪਾਲ॥ ੪੧॥ ਗੁਰ ਨਾਨਕ ਸਿਸ[1]ਨਿਜ ਦਾਸ ਜਾਨ।ਹੋਵਹੁ ਸਹਾਇ ਸਭਿ ਕਸ਼ਟ ਹਾਨਿ।ਸੁਭ ਰਹੋ ਚਾਰੁ ਲੋਚਨ ਬਿਸਾਲ।ਨਹਿੰ ਅੰਗਭੰਗ ਕੀਜਹਿ ਕ੍ਰਿਪਾਲ! ॥੪੨॥ ਹੁਇ ਮਾਤ ਸੀਤਲਾ ਬਹੁ ਪ੍ਰਸੰਨ। ਮਮ ਪੁੱਤ੍ ਰੱਛ ਹੋ ਸੁਖ ਸਪੰਨ'। ਇਮ ਕਰਤਿ ਬੇਨਤੀ ਗੰਗ ਮਾਤ। ਦਿਨ ਲਘੁ ਅਹਾਰ ਨਹਿੰ ਸੁਪਤਿ ਰਾਤਿ ॥੪੩॥ ਚਿੰਤਾ ਬਿਲੰਦ ਜਿਸ ਕੇ ਰਹੰਤਿ। ਬਹੁ ਕਸ਼ਟ ਪੁੱਤ੍ ਕੇ ਤਨ ਲਹੰਤਿ।ਜੋ ਪ੍ਰਭੁ ਆਪ ਸਭਿ ਦੁਖਨਿ ਖੋਇ।ਤਿਸ ਦੇਹਿ ਕਸ਼ਟ ਅਸ ਹੈ ਨ ਕੋਇ॥੪੪॥ਤੱਦਪਿ ਜੁ ਧਰਜੋ ਮਾਨੁਖ ਸਰੀਰ।ਅਨੁਸਾਰਿ ਤਾਂਹਿ ਵਰਤਹਿ ਸੁ ਧੀਰ। ਦਿਨ ਤੀਨ ਥਿਤੇ ਨਿਕਸੀ ਜੁ ਬ੍ਰਿੰਦ। ਸਭਿ ਭਰੀ[2],ਊਚ ਹ੍ਵੈ ਕਰਿ ਬਿਲੰਦ॥੪੫॥ਦੋਹਰਾ॥ਇਸ ਪ੍ਰਕਾਰ ਪਰਿਵਾਰ ਸਭਿ ਚਿੰਤਾ ਧਰਤਿ ਉਦਾਸ। ਨਿਸ ਦਿਨ ਪ੍ਰਭੁ ਅਰਾਧਤੇ 'ਸੰਕਟ ਹੋਹਿੰ ਬਿਨਾਸ' ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸੀਤਲਾ ਕੋ' ਪ੍ਰਸੰਗ ਬਰਨਨੰ ਨਾਮ ਦ੍ਵਾਦਸ਼ਮੋ ਅੰਸੂ ॥੧੨॥

੧੩. [ਪ੍ਰਿਥੀਏ ਦੀ ਝੂਠੀ ਗੋਂਦ। ਸਤਿਗੁਰਾਂ ਤੇ ਭਰੋਸਾ ਰੱਖਣ ਤੇ ਸੀਤਲਾ ਮੁੜੀ।]

ਦੋਹਰਾ॥ ਇਤ ਕੁਟੰਬ ਸਭਿ ਚਿੰਤ ਜੁਤ ਮਹਾਂਦੇਵ ਤੇ ਆਦਿ। ਚਿਤ ਚਾਹਤਿ ਹੁਇ ਕੁਸ਼ਲ ਤਨ ਪੁਨਹਿੰ ਪਿਖੈਂ ਅਹਿਲਾਦ॥੧॥ਪਾਧੜੀ ਛੰਦ॥ਉਤ ਪ੍ਰਿਥੀਆ ਰਿਦੈ ਅਨੰਦ ਧਾਰਿ। ਕਰਮੋ ਸਮੀਪ ਬਾਕਨਿ ਉਚਾਰਿ। 'ਅਬਿ ਹੋਰਿ ਭਯੋ ਜਿਮ ਤਿਨਹੁ ਨੰਦ।ਨਹਿ ਜਿਯਨ ਆਸ,ਸ਼ੋਕਤਿ ਬਿਲੰਦ[3]॥੨॥ਸਤਿ ਬਾਕ ਮੋਰ ਅਜਹੂੰ ਨ ਜਾਨਿ[4]। ਜਿਮ ਕਹਜੋ ਪ੍ਰਥਮ ਮੈਂ ਕੋਪ ਠਾਨਿ। ਤਿਮ ਭਈ ਸੀਤਲਾ ਨਿਕਸਿ ਭੂਰ।ਅਬਿ ਹੋਇ ਮ੍ਰਿਤੁ ਤਿਸ ਕੀ ਜ਼ਰੂਰ॥੩॥ਮੈਂ ਕਈ ਬਾਰ ਲੀਨੋ ਪਤ੍ਯਾਇ। ਮੁਖ ਕਹੋਂ ਬਾਕ ਨਹਿੰ ਨਿਫਲ ਜਾਇ। ਬਲ ਕਰਾਮਾਤ ਕੋ ਮੋਹਿ ਮਾਂਹਿ।ਅਰਜਨ ਲਖੈ ਇਕ,ਔਰ ਨਾਂਹਿ[5] ॥੪॥ ਸੋ ਭ੍ਰਮਤਿ ਰਹਤਿ ਮੋ ਤੇ ਬਿਸਾਲ। ਪਦ ਕਰਹਿ ਬੰਦਨਾ ਮਿਲਨਿ ਕਾਲ।ਨਹਿੰ ਮਹਾਂਦੇਵ ਤੇ ਭੈ ਕਰੰਤਿ। ਭੋਰਾ[6] ਸੁਭਾਉ ਨਹਿੰ ਕੁਛ ਬੁਲੰਤਿ॥੫॥ਸੁਤ ਮਰੈ ਪਿਛਾਰੀ ਬਨਹਿ ਦੀਨ। ਪੁਨ ਨਹੀਂ ਨਿਪਜਿ ਹੈ ਆਸ ਹੀਨ'। ਸੁਨਿ ਕੰਤ ਬੈਨ ਕਰਮੋ ਸੁ ਚੈਨ। ਉਰ ਹਰਖ ਧਾਰਿ ਪਰਫੁੱਲਜ ਨੈਨ ॥੬॥ 'ਇਮ ਬਚਨ ਸਾਚ ਤੁਮਰੋ ਜਿ ਹੋਇ।ਇਸ ਸਮ ਉਛਾਹ ਨਹਿੰ ਅਪਰ ਕੋਇ।ਜਿਸ ਨਿਕਟਿ ਬੀਸ ਦਸ

---

[1]ਬਾਲਕ ਨੂੰ। [2]ਮਾਤਾ ਡਰ ਗਈ। [3]ਸ਼ੋਕ ਕਰਦੇ ਹਨ ਬਹੁਤਾ। [4]ਅਜੇ ਵੀ ਨਹੀਂ ਜਾਣਦੀ ? [5]ਹੋਰ ਕੋਈ ਨਹੀਂ ਜਾਣਦਾ। [6]ਭੋਲਾ।

ਗ੍ਰਾਮ ਰਾਜ।ਬਡ ਹੋਇ ਖਰਚ ਤੂਟਜੋ ਸਮਾਜ ॥੭॥ ਤਿਸ ਢਿਗ ਅਚਾਨਕੈ ਬਨਿ ਸੁ ਜਾਇ। ਸਭਿ ਚੱਕ੍ਰਵਰਤਿ ਕੋ ਰਾਜ ਪਾਇ[1]। ਇਸ ਬਿਧਿ ਉਛਾਹ ਹਮਰੇ ਸੁ ਹੋਇ।ਗੁਰਤਾ ਸੁ ਪਾਇ ਹਮ ਬੰਸ ਜੋਇ॥੮॥ ਸੰਮਤ ਹਜ਼ਾਰ ਲਗ ਹੋਹਿੰ ਪਜ।ਜਗ ਜਿਹ ਸਮਾਨਨਹਿ ਔਰ ਦੂਜ।ਪੁਜੰਤਿ ਪਾਇ ਬਨਿ ਸਿੱਖਨ ਬ੍ਰਿੰਦ।ਬੈਦੈਂ ਅਨੰਦ ਚੰਦਹਿ ਮਨਿੰਦ[2]॥੯॥ਇਮ ਚਿਤਹਿੰ ਪਾਪ–ਕਿਮ ਹੁਇ ਅਨਰਥ–। ਜਿਨ ਕੇਰ ਠਟਨ ਸਭਿ ਹੈ ਬਿਅਰਥ[3]॥੧੦॥ਬਡ ਪੀਤਿ ਪਾਪ ਸੋਂ ਦਿਵਸ ਰੈਨ। ਪਰ ਹੈ ਸੁ ਨਰਕ ਇਮ ਜਾਨਿ ਭੈ ਨਾ ਇਨ ਕੈ ਅਨੰਦ ਦੁਰਿ ਦੁਰਿ ਕਰੈਂਤਿ[4]।ਬਹੁ ਦੁਸ਼ਟ ਬੁੱਧਿ ਪਰਦੁਖਚਹੈਂਤਿ।ਇਸਲੋਕਅਜਸ[5] ਨਹਿੰ ਡਰਹਿੰ ਕੂਰ। ਪਰਲੋਕ ਨਰਕ ਪ੍ਰਾਪਤਿ ਜ਼ਰੂਰ ॥ ੧੧ ॥ ਸ਼੍ਰੀ ਹਰਿ-ਗੁਵਿੰਦ ਜੀ ਦਿਵਸ ਪੰਚ। ਦੁਖ ਭਯੋ ਅਧਿਕ ਸੁਖ ਹੈ ਨ ਰੰਚ। ਬਿਸਛੋਟ ਭਯੋ ਇਕਬਾਰ ਬਿੰਦ।ਚਮਕਹਿੰ ਬਿਸਾਲ ਮੁਕਤਾ ਮਨਿੰਦ॥੧੨॥ਨਹਿੰ ਖਾਨ ਪਾਨ ਨਹਿੰ ਬਾਕ ਭਾਖ। ਤੂਸ਼ਨ ਰਹੈਂਤਿ,ਨਹਿੰ ਖੋਲਿ ਆਂਖਾਕਰਿ ਮ੍ਰਿਦੁਲ ਸੇਜ ਤੂਲਾਦਿ ਪਾਇ[6]। ਦਿਸ਼ਿ ਦੁਤਿਯ ਮਸੇ ਪਾਸੇ ਫਿਰਾਇ[7]॥੧੩॥ਕੋ ਗਹੈ ਅੰਗ ਪਿਲ ਪਿਲ ਕਰੈਂਤਿ। ਇਕ ਪਾਸ ਪਰੇ ਚਿਰਲੌ ਬਿਤੈਂਤਿ।ਪਿਖਿ ਮਾਤ ਰੰਗ ਚਿੰਤਾ ਬਿਲੰਦ। 'ਸਤਿਗੁਰ ਸਹਾਇ ਹੈ ਅਨੰਦ ਕੰਦ॥੧੪॥ਮੈਂ ਦੀਨ ਬਹੁਤ ਇਹ ਦਰਬ ਮੋਰ। ਦੁਖ ਹਰਹੁ ਆਪ ਇਹ ਅਧਿਕ ਘੋਰ। ਕਰੁਨਾ ਨਿਧਾਨ ਜ਼ਾਹਰ ਜਹਾਨ।ਦੀਨਾਨਨਾਥ ਸੁਖ ਕਰਿ ਸੁਜਾਨ'॥੧੫॥ਦਿਨ ਰੈਨ ਬੈਨ ਬਿਨ ਚੈਨ ਏਵ।ਗੰਗਾ ਭਨੈਂਤਿ ਜਸੁ ਦੇਵ ਦੇਵ[8]। ਦੀਰਘ ਉਸਾਸ ਲੈ ਬਾਰ ਬਾਰ।ਦ੍ਰਿਗ ਭਰਤਿ ਢਰਤਿ ਬਹੁ ਬੂੰਦ ਬਾਰਿ[9]॥੧੬॥ਸੁਤ ਅੰਗ ਬਿਲੋ-ਕਤਿ ਟਕ ਲਗਾਇ। ਕਬਿ ਅਵਨਿ ਪਿਖਹਿੰ ਨਿਸ਼ਚਲ ਰਹਾਇ[10]। ਬਹੁ ਭਈ ਦੁਬਰੀ ਦੇਹਿ ਜਾਂਹ।ਰਹਿ ਬੈਠਿ ਨਿਕਟ ਮੁਖ ਮੌਨ ਤਾਂਹ॥੧੭॥ਇਮ ਪੰਚ ਦਿਵਸ ਲਗ ਦੁਖ ਬਿਸਾਲ।ਸਭਿ ਕੁਟੰਬ ਦਾਸ ਦਾਸੀਨ ਜਾਲ। ਨਹਿੰ

[1]ਜਿਸ ਪਾਸ ਦਸ ਵੀਹ ਪਿੰਡਾਂ ਦਾ ਰਾਜ ਹੋਵੇ, ਉਸ ਦਾ ਖਰਚ ਬੜਾ ਹੋਵੇ ਤੇ ਸਮਾਜ ਟੁੱਟਿਆ ਹੋਵੇ, ਤਿਸ ਪਾਸ ਅਚਾਨਕ ਜੇ (ਐਸੀ ਵਾਰਤਾ) ਬਣ ਜਾਵੇ ਜੋ ਉਹ ਸਾਰੇ ਚੱਕ੍ਰਵਰਤਿ ਦਾ ਰਾਜ ਪਾ ਲਵੇ। [2]ਚੰਦਰਮਾਂ ਵਾਂਙੂ ਲਮਸਕਾਰ ਕਰ ਅਨੰਦ ਹੋਣਗੇ। [3]ਜਿਸ (ਪ੍ਰਿਥੀਏ) ਦੇ ਠਟੇ ਸਭ (ਖਿਆਲ) ਵਿਅਰਥ ਹੋਣੇ ਹਨ। [4]ਇਨ, ਭਾਵ ਪ੍ਰਿਥੀਏ ਦੇ (ਘਰ) ਲੁਕ ਲੁਕ ਕੇ ਅਨੰਦ ਕਰਦੇ ਹਨ। [5]ਅਪਜੱਸ। [6]ਰੂਈ ਆਦਿ ਪਾਕੇ। [7]ਮਸਾਂ ਮਸਾਂ ਦੂਜੀ ਤਰਫ ਪਾਸਾ ਫੇਰਦੇ ਹਨ। [8]ਦੇਵਤਿਆਂ ਦੇ ਦੇਵ (ਅਕਾਲ ਪੁਰਖ) ਦਾ। [9]ਜਲ। [10]ਪ੍ਰਿਥਵੀ ਵਲ ਦੇਖਕੇ ਅਚਲ ਰਹਿ ਜਾਂਦੇ ਹਨ।

ਕਰਤਿ ਕੋਇ ਰੁਚਿ ਸੋਂ ਅਹਾਰ। ਉਦਬਿਗਨ[1] ਰਿਦੇ ਕਰਿ ਨਹਿੰ ਸੰਭਾਰਿ ॥੧੮॥ਨਿਸ ਮੈਂ ਨ ਸੁਪਤਿ ਬਹ ਰਹਤਿ ਜਾਗ॥ਕਰਿ ਗੰਗ ਪੁੱਤ੍ਰ ਥਾਤੈਂ ਸੁਭਾਗ[2]। ਗੁਰ ਅਰਜਨ ਢਿਗ ਭਾਖੀਤਿ ਜਾਇ। 'ਦਿਨ ਰੈਨ ਗੰਗ ਨਹਿੰ ਅਸਨ ਖਾਇ' ॥ ੧੯॥ ਸੁਨਿ ਦੇਤਿ ਧੀਰ 'ਨਹਿੰ ਕਰਹੁ ਤ੍ਰਾਸ। ਇਕ ਪਾਰਬ੍ਰਹਮ ਕੀ ਧਰਹੁ ਆਸ। ਗੁਰ ਨਾਨਕ ਇਨਕੋ ਨਿਤ ਸਹਾਇ। ਜਿਨ ਨਾਮ ਜਪੇ ਸਭਿ ਕਸ਼ਟ ਜਾਇ' ॥ ੨੦ ॥ ਬਹੁ ਇਸ ਪ੍ਰਕਾਰ ਤਿਸ ਕੋ ਸੁਨਾਇੰ। ਹਹਿ ਏਕ ਪੁੱਤ੍ਰ ਕਿਮ ਚੈਨ ਪਾਇ। ਜਬਿ ਦਿਵਸ ਖਸ਼ਟਮੋ ਭਾ ਬਿਤੀਤ। ਤਿਸ ਰਾਤਿ ਫਿਰੀ ਮੁਰਝਾਨ ਕੀਤਿ[3]॥੨੧॥ਤਬਿ ਭਈ ਪ੍ਰਾਤ ਉਦਿਯੋਤਿ ਭਾਨੁ। ਸ਼੍ਰੀ ਹਰਿ ਗੁਬਿੰਦ ਅਖਿਯਾਂ ਮਹਾਨ। ਬਿਕਸੇ ਬਿਸਾਲ ਜਨੁ ਕਮਲ ਪੱਤ੍ਰ। ਪਿਖਿ ਮਾਤ ਅਨੰਦ ਅਤਿ ਭਾ ਬਚਿੱਤ੍ਰ॥੨੨॥ ਕੁਛ ਭਾ ਭਰੋਸ–ਦ੍ਰਿਗ ਰਹੈਂ ਅਦੋਸ਼[4]।ਸੁਤ ਕੋ ਸਰੀਰ ਕੀ ਆਇ ਹੋਸ਼–। ਕੁਛ ਅਲਪ ਕੀਨਿ ਮੁਖ ਖਾਨ ਪਾਨ। ਪਿਖਿ ਸਭਿ ਕੁਟੰਬ ਬਢ ਮੋਦ ਠਾਨਿ॥੨੩॥ਉਰ ਭੇ ਸਧੀਰ ਬੋਲਤਿ ਪ੍ਰਸੰਨ।ਸਭਿ ਕਹੈਂ'ਗੁਰੂ ਨਾਨਕ ਸੁਧੰਨ। ਦੁਖ ਸਮਧ ਆਨ ਹੋਏ ਸਹਾਇ। ਨਿਜ ਦਾਸ ਜਾਨਿ ਲੀਨਸਿ ਬਚਾਇ' ॥੨੪ ॥ ਸੁਨਿ ਮਹਾਂਦੇਵ ਸੁਧਿ ਹੋਤਿ ਆਇ।ਨਿਤ ਚਿੰਤ ਕਰਤਿ ਸੁਖ ਕੋ ਮਨਾਇ"।ਗੁਰ ਅਰਜਨ ਢਿਗ ਬੈਠਨੋ ਸੁ ਆਇ। ਕਰਿ ਨਮੋ ਸਹਤ ਆਦਰ ਬਿਠਾਇ ॥੨੫॥ 'ਸੁਧਿ ਦੇਹੁ ਬਾਲ ਕੀ ਸੁਖ ਸਰੀਰ। ਹਮ ਸੁਨੀ ਅਬਹਿ ਮਿਟਿ ਗੀ ਸੁ ਪੀਰ। ਬਿਸਫੋਟ ਅਹੈਂ ਕਿਸ ਬਿਧਿ,ਬਤਾਇ?। ਬਰ ਬਚੇ ਨੇਤ੍ਰ ਸ਼ੁਭ ਮੁਖ ਸੁਹਾਇ' ॥ ੨੬ ॥ ਸੁਨਿ ਸ਼ੋਨ ਗੁਰੂ ਅਰਜਨ ਭਨੰਤਿ । 'ਤੁਮ ਹੋ ਬਿਸ਼ਾਲ ਕਰੁਨਾ ਕਰੰਤਿ । ਭਹਿ ਸਕਲ ਕੁਸ਼ਲ ਸਹਿਜੇ ਸੁਭਾਇ। ਉਪਜੰਤਿ ਮੋਦ, ਨਹਿੰ ਬਿਘਨ ਆਇ॥ ੨੭॥ਅਬ ਮੁਰੀ ਸੀਤਲਾ ਸਭਿ ਸਰੀਰ। ਮੁਰਝਾਇ ਸਕਲ ਬਿਸਫੋਟ ਪੀਰ। ਦੀਨਾਨ ਨਾਥ ਹੋਏ ਸਹਾਇ। ਦ੍ਰਿਗ ਲਿਏ ਆਪ ਕਰ ਦੈ ਬਚਾਇ ॥੨੮॥ ਕੁਛ ਲਗਜੋ ਕਰਨਿ ਅਬਿ ਖਾਨ ਪਾਨ । ਹੁਇ ਹੈ ਅਰੋਗ ਅੰਗਨਿ ਮਹਾਨ। ਜਬਿ ਅਏ ਪ੍ਰਥਮ ਸੁਧਿ ਲੇਨਿ ਆਪ। ਤਬਿ ਥੇ ਬਿਹਾਲ ਸਭਿ ਤਨ ਸੰਤਾਪ ॥੨੯॥ਤੁਮ ਦਯਾ ਸਾਥ ਸਭਿ ਸੁਖ ਸਰੀਰ। ਅਬਿ ਗਈ ਬਹੁਤ ਮਿਟਿ ਅੰਗ

[1]ਵਿਆਕੁਲ। [2]ਸੁਭਾਗੇ ਪੁਤਰ ਦੀਆਂ ਬਾਤਾਂ ਕਰਦੇ ਹਨ (ਦਾਸ ਦਾਸੀਆਂ ਆਦਿ)। (ਅ) 'ਹੇ ਸੁਭਾਗੇ ਗੰਗ ਪੁਤਰ! ਗੱਲਾਂ ਬਾਤਾਂ ਕਰੋ ਨਾਂ'। [3]ਮੁਰਝਾਕ (ਮਾਤਾ) ਮੋੜਾ ਖਾ ਗਈ। [4]ਸਾਬਤ। ਪਚਿੰਤਾ ਕਰਦਿਆਂ ਨੇ ਸੁਖ ਮਨਾਇਆ। (ਅ) ਨਿੱਤ ਚਿੰਤਾ ਵਿਚ ਰਹਿੰਦਾ ਸੀ, ਪਰ ਮਨਾਉਂਦਾ ਸੁਖ ਸੀ।

ਪੀਰ'।ਸੁਨਿ ਮਹਾਂਦੇਵ ਹ੍ਵੈ ਕਰਿ ਅਨੰਦ।ਤਬਿਦਈ ਆਸ਼ਿਖਾ 'ਸੁਖ ਬਿਲੰਦ' ॥੩੦॥ਪੁਨ ਆਯੋ ਪ੍ਰਿਥੀਆ ਕਪਟ ਧਾਰਿ। ਉਰ ਮੈਂ ਅਨਰਥ ਮੁਖ ਮ੍ਰਿਦੁ ਉਚਾਰਿ। ਸਨਮਾਨ ਸਾਥ ਗੁਰ ਨਮਹਿ ਕੀਨਿ।ਬਹੁ ਭਾਉ ਧਾਰਿ ਬੈਠਾਇ ਲੀਨਿ॥੩੧॥'ਸੁਧਿ ਦੇਹੁ ਨੰਦ ਕੀ ਹੋਹਿ ਜੈਸ। ਬਹੁ ਦੁਖਦ ਸੋਤਲਾ ਮਾਂਹਿ ਭੈ ਸੁ'।ਦ੍ਰਿਗ ਮੂੰਦੇ,ਖੋਲਬੇ ਨਾਂਹਿਕੀਨਿ।ਸੁਖ ਕਰੈ ਈਸ਼,ਨਹਿੰ ਹੋਹਿ ਹੀਨ' ॥੩੨॥ਗੁਰ ਕਹਯੋ'ਪ੍ਰਭੂ ਹੋਵਹਿੰ ਸਹਾਇ। ਤੁਮਰੀ ਕ੍ਰਿਪਾ ਸੁ ਦੈ ਹੈਂ ਬਚਾਇ। ਜੀਵਨਿ ਅਧੀਨ[2] ਇਹ ਨਾਂਹਿ ਕਾਰ। ਈਸ਼ੁਰ ਜਿਵਾਇ ਕੈ ਦੇਹਿ ਮਾਰ॥ ੩੩॥ ਇਕ ਆਸ ਪ੍ਰਭੂ ਕੀ ਧਰਹਿੰ ਚੀਤ। ਜੋ ਸਕਲ ਜਗਤ ਦੁਖ ਸੁਖਹਿ ਕੀਤ[3]'। ਇਮ ਸੁਨੀ ਪ੍ਰਿਥੀਏ ਜਾਨਿ ਲੀਨਿ।–ਨਹਿ ਕੁਸ਼ਲ ਇਨਹੁੰ ਕੇ ਕਸ਼ਟ ਭੀਨ–॥੩੪॥ ਮੁਖ ਸ਼ੋਕਵਾਨ ਕਰਿਕੈ ਦਿਖਾਇ। ਚਿਤ ਮੈਂ ਅਨੰਦ ਅਧਿਕੈ ਬਧਾਇ। ਉਠਿ ਗਯੋ ਸਦਨ ਕਪਟੀ ਬਿਸਾਲ। ਰਿਦ ਮੈਂ ਗੁਨੰਤਿ –ਨਹਿੰ ਜਿਯੇ ਬਾਲ–॥੩੫॥ਇਮ ਭਯੋ ਦਿਵਸ ਸਪਤਮ ਬਿਤੀਤਿ।ਸ਼੍ਰੀਹਰਿ ਗੁਬਿੰਦ ਤਨ ਅਨੰਦ ਥੀਤ[4]। ਹੁਚਿ ਸੰਗ ਕੀਨਿ ਤਬਿ ਖਾਨ ਪਾਨ।ਬਿਕਸੇ ਮਨੋਗ[5] ਲੋਚਨ ਮਹਾਨ॥੩੬॥ਤਬਿ ਲਗੇ ਸ਼ੁਸ਼ਕ ਹੋਵਨਿ ਸੁਖੇਨਾਬਿਸਫੋਟ ਹੁਤੇ ਭਰਿ ਭੂਰ ਜੇਨ[6]। ਤਨ ਪ੍ਰਥਮ ਚਰਮ ਜੁਤ ਸ਼ੁਸ਼ਕ ਹੋਇ। ਸਭਿ ਗਏ ਉਤਰ ਨਹਿੰ ਦਿਖਤਿ ਕੋਇ॥੩੭॥ਸੁਖ ਸੰਗ ਰੰਗ ਸੁਤ ਤਨ ਪਖਾਰ। ਮੁਖ ਚੰਦ ਧੋਇ ਕਰਿ ਉਸ਼ਨ ਬਾਰ[7]। ਸਭਿ ਦਾਸ ਅਪਰ ਦਾਸੀ ਸੁ ਆਇ। ਹਰਖਾਇ ਬਾਕ ਕੋ ਕਹਿੰ ਸੁਨਾਇ॥੩੮॥ ਦੋਹਰਾ॥ 'ਲੇਹੁ ਬਧਾਈ ਪੁੱਤ੍ਰ ਕੀ ਉਰ ਪ੍ਰਮੋਦ ਕੋ ਧਾਰਿ'। ਜਿਤ ਕਿਤ ਅਤਿ ਉਤਸਾਹ ਤੇ ਸੁਨਿ ਕਰਿ ਨਰ ਗਨ ਨਾਰਿ॥੩੯॥ ਕਰਿ ਸ਼ਨਾਨ ਨਿਜ ਨੰਦ ਕੋ ਭੂਖਨ ਬਸਤ੍ਰ ਉਢਾਇ। ਮਾਤ ਹੋਤਿ ਬਲਿਹਾਰਨੇ ਨਵੋਂ ਜਨਮ ਜਨੁ ਪਾਇ॥੪੦॥ਸ਼੍ਰੀਅਰਜਨ ਕੋ ਨਿਕਟਿ ਤਬਿ ਲਯਾਏ ਦਾਸ ਉਠਾਇ। ਪਦ ਪੰਕਜ ਪਰ ਪਾਇ ਕਰਿ ਰਿਦੈ ਅਨੰਦ ਬਧਾਇ॥੪੧॥ਨੰਦਨ ਦਿਖਯੋ ਅਨੰਦ ਜੁਤ ਗੋਦ ਲੀਨਿ ਬੈਠਾਇ। ਸਿਰ ਪਰ ਧਰਿ ਕਰ ਕਮਲ ਕੋ ਆਸ਼ਿਖ ਦੀ ਹਰਖਾਇ॥੪੨॥ਚਾਰੁ ਬਿਲੋਚਨ ਹੈਰਿ ਕਰਿ ਅਰੁ ਸੁਖ ਸਕਲ ਸਰੀਰ। ਕਰਯੋ ਸ਼ਬਦ ਅਰਜਨ ਗੁਰੂ ਜੋ ਧੀਰਨ ਮਹਿ ਧੀਰ॥ ੪੩ ॥ ਸ਼੍ਰੀ ਮੁਖਵਾਕ ॥ ਗਉੜੀ ਮਹਲਾ ੫ ॥

---

[1]ਭੈ ਹੁੰਦਾ ਹੈ (ਅ) ਸਾਨੂੰ ਡਰ ਸੀ। [2]ਜੀਵਾਂ ਦੇ ਵਸ ਵਿਚ। [3]ਦੁਖ ਸੁਖ ਦਾ ਕਰਤਾ ਹੈ। [4]ਹੋਇਆ। [5]ਸੁਹਣੇ। [6]ਜੋ ਬਹੁਤੇ ਭੂਰੇ ਸਨ। [7]ਗਰਮ ਜਲ ਨਾਲ।

ਨੇਤ੍ਰ ਪਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਸੇਵ ॥ ੧ ॥ ਰਹਾਉ ॥ ਸੀਤਲਾ ਤੋ ਰਖਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥ ੧ ॥ ਨਾਨਕ ਨਾਮੁ ਜਪੈ ਸੋ ਜੀਵੈ ॥ ਸਾਧ ਸੰਗਿ ਹਰਿ ਅੰਮ੍ਰਿਤੁ ਪੀਵੈ ॥ ੨ ॥ ੧੦੩ ॥ ੧੭੨ ॥

ਦੋਹਰਾ ॥ 'ਸ਼੍ਰੀ ਨਾਨਕ ਗੁਰਦੇਵ ਨੈ ਕਰੇ ਸੁ ਨੈਨ ਪ੍ਰਕਾਸ਼। ਰੱਛਾ ਕੀਨਸਿ ਹਾਥਿ ਦੈ ਲਖਿ ਪੂਰੀ ਮਮ ਆਸ' ॥੪੪॥ ਪੂਰਨ ਸੇਵਾ ਜਾਨਿ ਕਰਿ ਭਰਮ ਬਿਦਾਰਨੋ ਦੂਰਿਨਿਸ਼ਚੈ ਆਪਨੇ ਕਰਿ ਲਏ ਸਭਿ ਨਿੰਦਕ ਕਰਿ ਕੂਰ॥੪੫॥ ਨਿਕਸੀ ਅਤਿ ਸ਼ੈ ਸੀਤਲਾ ਤਿਸ ਤੇ ਹੈ ਰਖਵਾਰ। ਦਾਸ ਉਧਾਰਨੋ ਆਪਨੋ ਪਾਰਬ੍ਰਹਮ ਕਰਤਾਰ ॥ ੪੬ ॥ ਸ਼੍ਰੀ ਗੁਰ ਨਾਨਕ ਨਾਮ ਕੋ ਜਪਤਿ ਹੋਇ ਚਿਰੰਜੀਵ। ਸਾਧੁ ਬ੍ਰਿਧ ਕੋ[1] ਵਾਕ ਤੇ ਦੁਖ ਹਰਿ ਅੰਮ੍ਰਿਤ ਪੀਵ' ॥ ੪੭ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜੇ ਗ੍ਰੰਥੇ ਤ੍ਰਿਤਿਯ ਰਾਸੇ 'ਸੀਤਲਾ ਕੋ' ਪ੍ਰਸੰਗ ਬਰਨਨੰ ਨਾਮ ਤ੍ਰਿਯੋਦਸਮੋ ਅੰਸੂ ॥ ੧੩ ॥

੧੪. [ਸੀਤਲਾ ਕੋ ਪ੍ਰਸੰਗ]।

ਦੋਹਰਾ ॥ ਪੁਨ ਗੰਗਾ ਮਨ ਮੋਦ ਕਰਿ ਚਹਤਿ ਸੀਤਲਾ ਪੂਜ। ਸਭਿ ਤਯਾਰੀ ਕਰਿਵਾਇ ਕਰਿ ਲੇ ਸੁਤ ਜਨੁ ਸਸਿ ਦੂਜ ॥ ੧ ॥ ਪਾਧੜੀ ਛੰਦ ॥ ਪਰਵਾਰ ਸਰਬ ਪ੍ਰਿਥਮੈ ਮਿਲਾਇ। ਕਰਮੋ ਜਿਠਾਨਿ ਭੇਜੀ ਬੁਲਾਇ। ਸ਼੍ਰੀ ਹਰਿ-ਗੁਬਿੰਦ ਇਸ਼ਨਾਨ ਕੀਨਿ।ਇਮ ਕਹਨੋ ਜਾਇ ਦਾਸੀ ਪ੍ਰਬੀਨ॥੨॥ 'ਦੁਰਗਾ ਸੁ ਪੂਜਨੋ ਜਾਤਿ ਮਾਤ।ਅਬਿ ਚਲਹੁ ਆਪ ਭੀ ਤਹਿੰ ਬੁਲਾਤਿ'। ਸੁਨਿ ਕਰਿ ਦੁਖੀ ਸੁ ਹਿਰਦੈ ਕੁਭਾਗ। ਜਨੁ ਡਸੀ ਸਰਪ ਬਿਖ ਚਢਨਿ ਲਾਗਿ ॥ ੩ ॥ ਸੋਚਤਿਬਿਸਾਲ,ਨਿਸ਼ਚਲ ਸਰੀਰ[3]। ਨਹਿੰ ਉਠਨੋ ਜਾਤਿ ਦ੍ਰਿਢ ਗੁਢ ਪੀਰ[4]। ਪੁਨ ਕਿਤਿਕਦੇਰ ਮਹਿੰ ਹੁਇਤਯਾਰ।ਪਹਿਰੇ ਨ ਵਸਤ੍ਰ ਕੁਛ ਰੰਗਦਾਰ॥੪॥ ਨਹਿੰ ਅਲੰਕਾਰ ਪਹਿਰੇ ਸੁ ਚਾਰੁ। ਚਲਿ ਗਈ ਸਦਨ ਜਹਿੰ ਬ੍ਰਿੰਦ ਨਾਰਿ। ਦਾਸੀ ਕਿਤੇਕ ਜਹਿੰ ਲੀਨ ਸੰਗ। ਮਿਲਿ ਰਹੀ ਬੈਠ ਹੈ ਨਿਕਟ ਗੰਗ ॥ ੫॥ ਸ਼੍ਰੀ ਹਰਿ ਗੁਬਿੰਦ ਲੇ ਗੋਦ ਮਾਇ[5]।ਕਰਮੋ ਚਰੰਨ ਮਸਤਕ ਟਿਕਾਇ। ਉਰ ਕਪਟ ਸੁ ਮੁਖ ਤੇ ਬਚ ਭਨੰਤਿ।'ਚਿਰੰਜੀਵਿ ਹੋਹੁ ਸੁੰਦਰ ਸ਼ੁਭੰਤਿ'॥੬॥ਪਠਿ ਦਾਸ ਪ੍ਰਿਥੀਆ ਪੁਨ ਬੁਲਾਇ। ਅਰ ਮਹਾਂਦੇਵ ਸਾਦਰ ਮਿਲਾਇ। ਇਨ ਆਦਿ ਅਪਰ ਨਰ ਨਾਰਿ ਬ੍ਰਿੰਦ। ਪੁਰਿ ਕੋਰ ਮਿਲੇ ਕਰਿ ਕਰਿ ਅਨੰਦ॥੭॥ ਸਭਿ ਪਹਿਰ ਬਿਭੂਖਨ ਚਾਰੁ ਚੀਰ। ਘਰ ਬਿਖੈ ਕੀਨ ਮਿਲਿ ਭੂਰ ਭੀਰ। ਬਹੁ ਦੇਤਿ ਬਧਾਈ ਆਨਿ ਆਨਿ। ਸਨਮਾਨ ਠਾਨਿ ਗੰਗਾ ਮਹਾਨ ॥ ੮ ॥

---

[1]ਮੇਰੀ ਆਸਾ ਜਾਣਕੇ ਪੂਰੀ ਕੀਤੀ। [2]ਸੰਤ (ਬਾਬਾ) ਬੁੱਢੇ ਦੇ। [3]ਸਰੀਰ ਚਲਣੋਂ ਰਹਿ ਗਿਆ। [4]ਬੁੱਢੀ ਭਾਰੀ ਪੀੜਾ ਹੋਈ। [5]ਮਾਤਾ ਜੀ।

ਜਿਨਿ ਕੰਠ ਕੋਕਿਲਾ ਗਾਇਂ ਗੀਤ। ਬਹੁ ਕਰਿ ਉਛਾਹ ਧਰਿ ਹਰਖ ਚੀਤ। ਮੁਖ ਹਸਤਿ ਚਲਤਿ ਜੇ ਹਸਤਿ ਚਾਲਿ। ਜਨੁ ਅਨੰਦ ਉਦਧਿ ਮਹਿੰ ਮੀਨ ਜਾਲ॥੬॥ ਇਕਠੇ ਸੁ ਹੋਇ ਨਰ ਏਕ ਥਾਨ। ਗਮਨੇ ਸੁ ਅੱਗੁ ਉਰ ਹਰਖ ਠਾਨਿ। ਸ਼੍ਰੀ ਹਰਿ ਗੁਬਿੰਦ ਲੇ ਰੰਗ ਸੰਗ॥ਸਭਿ ਤ੍ਰਿਯਾ ਗਾਵਤੀ ਮਨ ਉਮੰਗ॥੧੦॥ਦਿਸ਼ ਪਸ਼ਚਮ ਪੁਰਿ ਤੇ ਗਮਨ ਠਾਨਿ।ਤਹਿੰ ਦੁਰਗਿਆਣਿ*

*ਸ਼੍ਰੀ ਹਰਿ ਗੋਬਿੰਦ ਜੀ ਨੂੰ ਸੀਤਲਾ ਨਿਕਲਨੇ ਪਰ ਗੁਰੂ ਘਰ ਵਿਚ 'ਖਰ ਵਾਹਿਨੀ ਦੇਵੀ' ਜਿਸ ਦਾ ਨਾਮ ਸੀਤਲਾ ਸੱਦਦੇ ਹਨ ਅਰਾਧੀ ਗਈ ਸੀ ਯਾ ਵਾਹਿਗੁਰੂ ਜੀ ਦੀ ਅਰਾਧਨਾ ਹੋਈ ਸੀ, ਇਸ ਗੱਲ ਦੀ ਖੋਜ ਵਿਚ ਸਭ ਤੋਂ ਵਡਮੁੱਲੀ ਤੇ ਨਿਸਚਯਾਤਮਕ ਉਗਾਹੀ ਸਤਿਗੁਰੂ ਗੁਰੂ ਅਰਜਨ ਦੇਵ ਜੀ ਦੀ ਆਪਣੀ ਹੋ ਸਕਦੀ ਹੈ, ਸੋ ਸਾਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚੋਂ ਮਿਲਦੀ ਹੈ। ਆਪ ਫ਼ੁਰਮਾਉਂਦੇ ਹਨ:—

ਨੇਤ੍ਰ ਪਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਸੇਵ ॥ ੧ ॥ ਰਹਾਉ ॥ ਸੀਤਲਾ ਤੇ ਛਿਮਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥ ੧ ॥ ਨਾਨਕ ਨਾਮੁ ਜਪੈ ਸੋ ਜੋਵੈ ॥ ਸਾਧ ਸੰਗਿ ਹਰਿ ਅੰਮ੍ਰਿਤੁ ਪੀਵੈ ॥ ੨ ॥ ੧੦੩ ॥ ੧੭੨ ॥

ਜਿਸ ਵਿਚ ਸਪਸ਼ਟ ਹੈ ਕਿ ਸੀਤਲਾ ਰੋਗ ਤੋਂ ਰੱਖਣ ਵਾਲਾ ਪਾਰਬ੍ਰਹਮ ਪਰਮੇਸ਼ੁਰ ਹੈ।

ਸਦਾ ਸਦਾ ਹਰਿ ਜਾਪੇ ॥ ਪ੍ਰਭ ਬਾਲਕ ਰਾਖੇ ਆਪੇ ॥ ਸੀਤਲਾ ਠਾਕਿ ਰਹਾਈ ॥ ਬਿਘਨ ਗਏ ਹਰਿ ਨਾਈ ॥੧॥ ਮੇਰਾ ਪ੍ਰਭੂ ਹੋਆ ਸਦਾ ਦਇਆਲਾ ॥ ਅਰਦਾਸਿ ਸੁਣੀ ਭਗਤ ਅਪੁਨੇ ਕੀ ਸਭ ਜੀਅ ਭਇਆ ਕਿਰਪਾਲਾ ॥ ਰਹਾਉ ॥ ਪ੍ਰਭ ਕਰਣ ਕਾਰਣ ਸਮਰਥਾ ॥ ਹਰਿ ਸਿਮਰਤ ਸਭੁ ਦੁਖੁ ਲਾਥਾ ॥ ਆਪਣੇ ਦਾਸ ਕੀ ਸੁਣੀ ਵੇਨੰਤੀ॥ਸਭ ਨਾਨਕ ਸੁਖਿ ਸਵੰਤੀ ॥੨॥੧੧॥੭੫॥

ਇਸ ਤੋਂ ਵੀ ਸਿੱਧ ਹੋ ਗਿਆ ਕਿ ਕੌਤਕ ਹਰਿਨਾਮ ਦਾ ਅਰਾਧਨ ਹੋਇਆ ਹੈ, ਤੇ ਰੱਖਣ ਵਾਲਾ ਵਾਹਿਗੁਰੂ ਆਪ ਸੀ। ਫਿਰ ਫ਼ੁਰਮਾਉਂਦੇ ਹਨ:—

ਹਰਿ ਗੋਬਿੰਦੁ ਜਪਿਓ ਪਰਮੇਸਰਿ ਅਪਨੀ ਕਿਰਪਾ ਧਾਰਿ ॥ ਮਿਟੀ ਬਿਆਧਿ ਸਰਬ ਸੁਖ ਹੋਏ ਹਰਿ ਗੁਣ ਸਦਾ ਬੀਚਾਰਿ ॥੧॥ ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ ॥ ਅਬਿਚਲ ਨੀਵ ਧਰੀ ਗੁਰ ਨਾਨਕ ਨਿਤ ਨਿਤ ਚੜੈ ਸਵਾਈ ॥ ੨ ॥ ੧੫ ॥ ੨੪ ॥

ਫਿਰ ਸੋਰਠਿ ਮਹਲਾ ੫ ਵਿਚ ਵਾਕ ਹੈ:—'ਹਰਿ ਗੋਵਿਦੁ ਪ੍ਰਭਿ ਰਾਖਿਆ'। ਪੁਨਃ 'ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ'।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਸ਼੍ਰੀ ਗੁਰੂ ਪੰਚਮ ਪਾਤਸ਼ਾਹ ਜੀ ਨੇ ਆਪ ਬੱਧੀ ਸੀ। ਜੇ ਸੀਤਲਾ ਉਪਾਸਕ ਹੁੰਦੇ ਤਾਂ ਇਹ ਸ਼ਬਦ ਨਾਮ ਦੇਵ ਜੀ ਦਾ ਬੀੜ ਵਿਚ ਨਾ ਚਾਹੁੰਦੇ:—

ਤੈਰਉ ਭੂਤ ਸੀਤਲਾ ਧਾਵੈ ॥ ਖਰ ਬਾਹਨ ਉਹੁ ਛਾਰ ਉਡਾਵੈ ॥ ੧ ॥

ਸ਼੍ਰੀ ਗੁਰੂ ਜੀ ਦੀ ਆਪਣੀ ਉਗਾਹੀ ਦੇ ਹੁੰਦਿਆਂ ਹੋਰ ਕਿਸੇ ਖੋਜ ਦੀ ਲੋੜ ਬਾਕੀ ਨਹੀਂ ਰਹਿੰਦੀ, ਫਿਰ ਮਾਤਾ ਜੀ ਵਲ ਤੱਕੋ, ਤਾਂ ਮਾਤਾ ਰੰਗਾ ਜੀ ਪੂਰਨ ਪਤਿੱਵ੍ਰਤ ਗੁਰਬਾਣੀ ਦੇ ਪ੍ਰੇਮੀ

[ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਹੇਠ]

ਦੁਰਗਾ ਸਥਾਨਾਬਹੁਸੰਗ ਸੁਬਾਦਿਤ[1]ਤਬ ਬਜਾਇਲਘੁ ਦੁੰਦਭਿ[2]ਬਾਜਤਿ ਧੁਨਿ ਉਠਾਇ॥ ੧੧॥ ਕਰ ਝਾਂਝ ਨਫੀਰਨਿ ਸ਼ਬਦ ਹੋਤਿ। ਲੇ ਪਟਹਿ[3]

[1]ਵਾਜੇ। [2]ਛੋਟੇ ਧੌਂਸੇ। [3]ਨਿੱਕਾ ਜਿਹਾ ਨਗਾਰਾ [ਸ਼ਿਸ:, ਪਟਹ]।

ਬਾਕੀ [ਪਿਛਲੇ ਪੰਨ ਦੀ ਬਾਕੀ ਟੁਕ]

ਤੇ ਨਾਮੀ ਪ੍ਰਸਿੱਧ ਸਨ, ਓਹ ਕਦ ਪਤੀ ਵਿਸ਼੍ਵਾਸ਼ ਦੇ ਉਲਟ ਜਾ ਸਕਦੇ ਸਨ। ਜਿਨ੍ਹਾਂ ਦੇ ਪਤੀ ਨੂੰ ਜਗਤ ਗੁਰ ਤੇ ਪਰਮੇਸ਼ੁਰ ਰੂਪ ਮੰਨਦਾ ਸੀ, ਉਹਨਾਂ ਦਾ ਪੱਥਰਾਂ ਤੇ ਮੂਰਖਾਂ ਦੇ ਮਗਰ ਫਿਰਨਾ ਕਿਆਸ ਵਿਚ ਨਹੀਂ ਆ ਸਕਦਾ। ਜਦ ਕਦੇ ਬਾਲ ਸ਼੍ਰੀ ਹਰਿਗੋਬਿੰਦ ਜੀ ਨੂੰ ਕੋਈ ਖੇਚਲ ਯਾ ਫੇਰ ਖੇਚਲ ਤੋਂ ਰਖਿਆ ਹੋਈ ਹੈ, ਤਦੋਂ ਹੀ ਮਾਤਾ ਜੀ ਨੇ ਗੁਰ ਨਾਨਕ ਜੀ ਨੂੰ ਯਾਦ ਕੀਤਾ ਹੈ ਦੇਖੋ ਰਾਸ ੩. ਅੰਸੂ ੬. ਅੰਕ ੫ ਸੱਪ ਤੋਂ ਬਚਨੇ ਪਰ ਮਾਤਾ ਜੀ ਕਹਿੰਦੇ ਹਨ:-ਸ਼੍ਰੀ ਗੁਰ ਨਾਨਕ ਨੰਦ ਬਚਾਇਆ। ਫਿਰ ਰਾਸ ੩. ਅੰਸੂ ੧੦ ਅੰਕ ੫ ਵਿਚ ਗੁਰੂ ਨਾਨਕ ਦੇਵ ਜੀ ਦੀ ਹੱਛਾ ਦਾ ਮੰਨਣਾ ਕਰਦੇ ਹਨ, ਗੁਰੂ ਅਰਜਨ ਦੇਵ ਜੀ ਜਿਥੇ ਨਾਮ ਜਪਣ ਓਥੇ ਵਿਘਨ ਕੋਈ ਨਹੀਂ ਰਹਿੰਦਾ ਦਾ ਇਕਰਾਰ ਕਰਦੇ ਹਨ।

ਹੁਣ ਕਵਿ ਜੀ ਦੇ ਆਪਣੇ ਖਿਆਲ ਦੇਖੋ, ਜਦ ਸ਼੍ਰੀ ਹਰਿ ਗੋਵਿੰਦ ਜੀ ਦਾ ਖੇਦ ਵਧਦਾ ਹੈ ਤਦ ਮਾਤਾ ਜੀ ਬੜੇ ਉਦਾਸ ਹੁੰਦੇ ਹਨ ਤੇ ਉਸ ਉਦਾਸੀਨਤਾ ਵਿਚ ਸਤਿਗੁਰਾਂ ਅੱਗੇ ਉਹਨਾਂ ਦੀ ਐਉਂ ਅਰਦਾਸ ਕਵਿ ਜੀ ਵਰਣਨ ਕਰਦੇ ਹਨ:-

ਪਿਖ ਮਾਤ ਰੰਗ ਚਿੰਤਾ ਬਿਲਦ। 'ਸਤਿਗੁਰ ਸਹਾਇ ਹੂੰ ਅਨੰਦ ਕੰਦ॥ ੧੪॥ ਮੈਂ ਦੀਨ ਬਹੁਤ ਇਹ ਦਰਬ ਮੋਰ। ਦੁਖ ਹਰਹੁ ਆਪ ਇਹ ਅਧਿਕ ਘੋਰ। ਕਰੁਨਾਨਿਧਾਨ ਜਾਹਰ ਜਹਾਨ। ਦੀਨਾਨ ਨਾਥ ਸੁਖ ਕਰਿ ਸੁਜਾਨ!' ॥੧੫॥ ਦਿਨ ਹੈਨ ਏਨ ਬਿਨ ਚੈਨ ਏਵ। ਰੰਗਾ ਭਨੰਤਿ ਜਸ ਦੇਵ ਦੇਵ॥

ਸਤਿਗੁਰ ਅਰਜਨ ਦੇਵ ਜੀ ਮਾਤਾ ਜੀ ਦੀ ਉਦਾਸੀ ਦੇਖ ਧੀਰਜ ਦਿੰਦੇ ਹਨ:-

ਸੁਨਿ ਦੇਤਿ ਧੀਰ 'ਨਹਿੰ ਕਰਹੁ ਤ੍ਰਾਸ॥ ਇਕ ਪਾਰਬ੍ਰਹਮ ਕੀ ਧਰਹੁ ਆਸ॥ ਗੁਰ ਨਾਨਕ ਇਨਕੇ ਨਿਤ ਸਹਾਇ॥ ਜਿਨ ਨਾਮ ਜਪੇ ਸਭਿ ਕਸ਼ਟ ਜਾਇ' ॥ ੨੦॥

ਫਿਰ ਜਦ ਸ਼੍ਰੀ ਹਰਿਰੋਵਿੰਦ ਜੀ ਦਾ ਸਰੀਰ ਅਰੋਗ ਹੋਣ ਲੱਗਦਾ ਹੈ ਤਦ ਘਰ ਦੇ ਸਾਰੇ ਦਾਸ ਦਾਸੀਆਂ ਐਉਂ ਬਿਨਯ ਕਰਦੇ ਹਨ:-

ਸਭਿ ਕਹੈਂ 'ਗੁਰੂ ਨਾਨਕ ਸੁ ਧੰਨ॥ ਦੁਖ ਸਮਯ ਆਨਿ ਹੋਏ ਸਹਾਇ॥ ਨਿਜ ਦਾਸ ਜਾਨਿ ਲੀਨਸਿ ਬਚਾਇ' ॥ ੨੪॥

ਫਿਰ ਸ਼੍ਰੀ ਮਹਾਂਦੇਵ ਜੀ ਖਬਰ ਪੁੱਛਣ ਆਉਂਦੇ ਹਨ ਤਾਂ ਉਹਨਾਂ ਦੇ ਉੱਤਰ ਵਿਖੇ ਸਤਿਗੁਰੂ ਜੀ ਫੁਰਮਾਉਂਦੇ ਹਨ:-

'ਦੀਨਾਨ ਨਾਥ ਹੋਏ ਸਹਾਇ॥ ਦ੍ਰਿਗ ਲਏ ਆਪ ਕਰ ਦੈ ਬਚਾਇ' ॥੨੮॥ ਇੱਤਜਾਦਿ

ਪ੍ਰਿਥੀਏ ਜੀ ਦੇ ਆਏ ਸੁਧ ਲੈਣ ਦੇ ਉੱਤਰ ਵਿਚ ਸਤਿਗੁਰੂ ਅਰਜਨ ਦੇਵ ਜੀ ਦਾ ਉੱਤਰ ਇਸ ਪ੍ਰਕਾਰ ਕਵੀ ਜੀ ਨੇ ਦਿੱਤਾ ਹੈ:-

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਕੋਲ]

ਪਣਵ[1] ਧੁਨਿ ਉਚ ਉਦੋਤਿ। ਇੱਤਜਾਦਿ ਅਨਿਕ ਬਾਜੇ ਬਜਾਇ। ਸਭਿ ਚਲੇ ਜਾਤਿ ਮਾਰਗ ਸੁਹਾਇ॥੧੨॥ ਤ੍ਰਿਯ[2] ਸਹਤ ਪ੍ਰਿਥੀਆ ਪਿਖਿ ਉਛਾਹ। ਜਨੁ ਚੁਭਤਿ ਸੂਲ ਉਰ ਦ੍ਰਿਗਨਿ ਮਾਂਹਿ। ਬਹੁ ਕਸ਼ਟ ਰਿਦੇ ਮੁਖ ਮਧੁਰ ਭਾਖਿ। ਕਹਿ ਤਨਕ ਬਾਤ ਨਤੁ ਮੌਨ ਰਾਖਿ ॥ ੧੩ ॥ ਨਹਿੰ ਸਮੁਖ ਕਿਸੀ ਕੇ ਆਂਖ ਜੋਰ। ਇਮ ਚਲੇ ਜਾਤਿ ਦੁਰਗਜਾਨਿ ਓਰ। ਪਹੁੰਚੇ ਸਮੀਪ ਥਲ ਰੁਚਿਰ ਭੌਨ[3]। ਸਭਿ ਕੀਨਿ ਬੰਦਨਾ ਔਨਿ ਔਨਿ[4] ॥੧੪॥ ਪੂਜਕ ਸੁ ਬਿੱਪ੍ਰ ਬੈਠਨੋ

---

[1]ਭੇਰੀਆਂ-[ਸੰਸਃ, ਪਣਵ]। [2]ਭਾਵ ਕਰਮੋਂ। [3]ਦੇਵੀ ਦੇ ਮੰਦਰ। [4]ਧਰਤੀ ਤੇ ਨਿਉਂਕੇ।

[ਪਿਛਲੇ ਪੰਨੇ ਦੀ ਬਾਕੀ ਟੂਕ]

ਗੁਰ ਕਹਜੋ 'ਪ੍ਰਭੂ ਹੋਵਹਿ ਸਹਾਇ। ਤੁਮਰੀ ਕ੍ਰਿਪਾ ਸੁ ਦੇ ਹੈਂ ਬਚਾਇ...॥ ੩੩ । ਇਕ ਆਸ ਪ੍ਰਭੂ ਕੀ ਧਰਹਿੰ ਚੀਤ ॥ ਜੋ ਸਕਲ ਜਗਤ ਦੁਖ ਸੁਖਹਿ ਕੀਤ' ॥

ਫਿਰ ਸਤਿਗੁਰੂ ਜੀ ਦੇ ਉਚਰੇ 'ਨੇਤ ਪਰਗਾਸ ਕੀਆ ਗੁਰਦੇਵ' ਸਬਦ ਦਾ ਅਰਥ ਆਪਣੀ ਕਵਿਤਾ ਵਿਚ ਕਵੀ ਜੀ ਐਉਂ ਦਿੰਦੇ ਹਨਃ—

'ਸ਼੍ਰੀ ਨਾਨਕ ਗੁਰਦੇਵ ਨੈ ਕਰੇ ਸੁ ਨੇਨ ਪ੍ਰਕਾਸ਼। ਚੱਛਾ ਕੋਨਸਿ ਹਾਥ ਦੈ ਲਖਿ ਪੂਰੀ ਮਮ ਆਸ ॥੪੪॥ ਪੂਰਨ ਸੋਢਾ ਜਾਨਿ ਕਰਿ ਭਰਮ ਬਿਦਾਰਜੋ ਦੂਰਿ । ਨਿਸ਼ਚੇ ਅਪਨੈ ਕਰ ਲਏ ਸਭਿ ਨਿੰਦਕ ਕਰਿ ਕੂਰ ॥੪੫॥ ਨਿਕਸੀ ਅਤਿਸ਼ੈ ਸੀਤਲਾ ਤਿਸਤੇ ਹੂੰ ਰਖਵਾਰ ॥ ਦਾਸ ਉਧਾਰਜੋ ਆਪਨੋ ਪਾਰਬ੍ਰਹਮ ਕਰਤਾਰ ॥੪੬॥ ਸ਼੍ਰੀ ਗੁਰ ਨਾਨਕ ਨਾਮ ਕੋ ਜਪਤ ਹੋਇ ਚਿਰਜੀਵ ॥ ਸਾਧੂ ਬ੍ਰਿਧ ਕੋ ਵਾਕ ਤੇ ਦੁਖ ਹਰਿ ਅੰਮ੍ਰਿਤ ਪੀਵ ॥ ੪੭ ॥

ਗੁਰੂਘਰ ਵਿਚ ਦੇਵੀ ਦੀ ਜੋ ਥਾਉਂ ਹੈ ਉਹ ਇਤਿਹਾਸ ਵਿਚ ਪ੍ਰਗਟ ਹੈ, ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਰਬਾਰ ਵਿਚ ਦੇਵੀ ਝਾੜੂ ਦੇਂਦੀ ਰਹੀ, ਸ਼੍ਰੀ ਪਾਵਨ ਲਹਿਣਾ ਜੀ ਗੁਰੂ ਨਾਨਕ ਸਾਹਿਬ ਜੀ ਨੂੰ ਮਿਲਣ ਤੋਂ ਪਹਿਲਾਂ ਦੇਵੀ ਦੇ ਭਗਤ ਸਨ, ਦੇਵੀ ਦੀ ਸੰਗਤ ਲੈਕੇ ਦਰਸ਼ਨਾਂ ਨੂੰ ਜਾਂਦੇ, ਰਾਹ ਵਿਚ ਗੁਰੂ ਸਾਹਿਬ ਜੀ ਦੇ ਦੀਦਾਰ ਕੀਤੇ, ਦੇਵੀ ਦੀ ਸੰਗਤ ਨੂੰ ਛੱਡ ਦਿੱਤਾ, ਦੇਵੀ ਦੁਆਰੇ ਜਾਣੋਂ ਨਾਂਹ ਕਰ ਦਿਤੀ ਤੇ ਸਤਿਗੁਰਾਂ ਦੇ ਚਰਨਾਂ ਵਿਚ ਠਹਿਰ ਗਏ। ਭਾਈ ਭਗੀਰਥ ਨੇ ਦੇਵੀ ਛੱਡਕੇ ਗੁਰੂ ਨਾਨਕ ਜੀ ਦੀ ਸ਼ਰਨ ਲਈ। ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜਿਨ੍ਹਾਂ ਬਾਬਤ ਸੀਤਲਾ ਨਿਕਲਣ ਸਮੇਂ ਦੁਰਗਾ ਦੀ ਪੂਜਾ ਹੋਣੀ ਕਵਿ ਜੀ ਨੇ ਲਿਖੀ ਹੈ ਦਬਿਸਤਾਨ ਮਜ਼ਾਹਬ ਵਿਚ ਇਕ ਪ੍ਰਸੰਗ ਇਨ੍ਹਾਂ ਦੇ ਸਮੇਂ ਦਾ ਲਿਖਿਆ ਹੈ, ਜਿਸ ਤੋਂ ਸਿੱਧ ਹੁੰਦਾ ਹੈ ਕਿ ਸਿੱਖ ਮੂਲੋਂ ਦੇਵੀ ਉਪਾਸਕ ਨਹੀਂ ਸੇ। ਕੁਰ ਅਰਜਨ ਦੇਵ ਜੀ ਗੁਰ ਨਾਨਕ ਦੇਵ ਜੀ ਦੀ ਗੱਦੀ ਤੇ ਸਨ, ਇਕ ਨਾ-ਬੁਤਪ੍ਰਸਤ ਮਜ਼ਹਬ ਦੇ ਆਗੂ ਹੋਕੇ ਕਦੇ ਗੁਰੂ ਜੀ ਬੁਤਪ੍ਰਸਤੀ ਕਰ ਸਕਦੇ ਸੇ ?

ਫਿਰ ਗੁਰੂ 'ਰਾਮਦਾਸ ਚੱਕ' ਤਦੋਂ ਨਵਾਂ ਬੱਝਾ ਸੀ ਲਗ ਪਗ ਗਿਆਰਾਂ ਕੁ ਵਰਹੇ ਹੋਏ ਸਨ ਤੇ ਹਰਿਮੰਦਰ ਤਾਂ ਹੁਣੇ ਹੀ ਬਣਿਆਂ ਸੀ, ਨਵੀਂ ਵੱਸੋਂ ਅਤਿ ਥੋੜ੍ਹੀ ਸੀ, ਓਥੇ ਵਸੋਂ ਤੋਂ ਦੋ ਮੀਲ ਪਰੇ ਉਜਾੜ ਵਿਚ ਦੁਰਗਾ ਮੰਦਰ ਬਣਨਾ ਕਦੋਂ ਸੰਭਵ ਸੀ ? ਕਿਲ੍ਹੇ ਸ਼ਹਿਰਾਂ ਦੀ ਰੱਛਾ ਵਾਸਤੇ ਸ਼ਹਿਰਾਂ ਤੋਂ ਵਿੱਥ ਤੇ ਵਸਾਏ ਜਾਂਦੇ ਸਨ, ਗੁਰੂ ਹਰਿਗੋਬਿੰਦ ਜੀ ਨੇ ਲੋਹਗੜ੍ਹ

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

ਸਥਾਨ।ਦੇ ਪ੍ਰਥਮ ਥਿਪਾਈ ਧੁਜ ਮਹਾਨ[1]।ਚੰਦਨ ਸੁਰੀਧਿ ਧੂਪਨਿ ਧੁਖਾਇ।
ਬਡ ਫੂਲ ਮਾਲ ਸੁੰਦਰ ਚਢਾਇ॥੧੫॥ ਪਟ ਪਾਟ ਕੋ[2] ਸੁ ਚੋਲਾ ਬਿਸਾਲ।

[1]ਮਹਾਨ ਧੁਜਾ (ਝੂਮਣੀ) ਨੂੰ ਦੇਕੇ ਪਹਿਲੇ ਬੰਨ੍ਹਵਾਈ। [2]ਪੱਟ ਦੇ ਬਸਤ੍ਰ ਦਾ।

[ਪਿਛਲੇ ਪੰਨੇ ਦੀ ਬਾਕੀ ਟੂਕ]
ਦਾ ਕਿਲਾ ਬਨਾਯਾ; ਇਹ ਮੰਦਰ ਏਸ ਕਿਲੇ ਤੋਂ ਥੀ ਪਰੇ ਹੈ। ਕਦੇ ਹੋ ਸਕਦਾ ਹੈ ਕਿ ਏਡੀ ਦੂਰ, ਏਡੀ ਉਜਾੜ ਵਿਚ ਏਨੀ ਚੋਟੀ ਤੇ ਨਵੀਂ ਵਸੋਂ ਵਾਲਿਆਂ ਦਾ ਜੋ ਸਾਰੇ ਬੁਤ ਪ੍ਰਸਤੀ ਦੇ ਵਿਰੋਧੀ (ਸਿਖ) ਹੋਣ ਤੇ ਹਰਿਮੰਦਰ ਦੇ ਉਪਾਸਕ ਹੋਣ, ਕਿਸੇ ਹੋਰ ਦਿਉਤੇ ਦਾ ਮੰਦਰ ਏਡੀ ਛੇਤੀ ਬਣ ਜਾਵੇ। ਜਦੋਂ ਕਿ ਕਵਿ ਜੀ ਆਪ ਹੀ ਲਿਖਦੇ ਹਨ ਕਿ ਤਦੋਂ ਵਸੋਂ ਸਿਖਾਂ ਤੇ ਸਿਖਾਂ ਦੇ ਪੁੱਤ੍ਰਾਂ ਦੀ ਵਸਾਈ ਹੈਸੀ (ਦੇਖੋ ਸ੍ਰੀ ਗੁ: ਪ੍ਰ: ਸੂ: ਰਾਸ ੨ ਅੰਸੁ ੪੬ ਅੰਕ ੧੪ ਤੋਂ ੧੮ ਤੇ ਅੰਸੁ ੫੪ ਅੰਕ ੧੦)। ਪਠਾਣੀ ਤੇ ਮੁਗ਼ਲ ਸਮੇਂ ਵਿਚ ਪੰਜਾਬ ਦੇ ਸਭ ਬੁੱਤ ਮੰਦਰ ਸਦੀਆਂ ਵਿਚ ਢਾਹੇ ਜਾ ਚੁਕੇ ਸਨ, ਕਿਤੇ ਲੁਕੇ ਛਿਪੇ ਘਰਾਂ ਤੇ ਗਲੀਆਂ ਦੇ ਫੇਰਾਂ ਵਿਚ ਮਰਜੰਗੀਆਂ ਦੱਖਕੇ ਗੁਜ਼ਾਰਾ ਕਰਦੇ ਸਨ ਯਾ ਪਹਾੜਾਂ ਵਿਚ ਹਿੰਦੂ ਰਜਵਾੜਿਆਂ ਦੇ ਵਿਚ ਟਿਕਾਣੇ ਸਨ। ਦੇਖ ਲਓ ਪੰਜਾਬ ਵਿਚ ਕੋਈ ਪ੍ਰਾਚੀਨ ਬੁਤ ਮੰਦਰ ਨਹੀਂ ਤੇ ਦੱਖਣੀ ਹਿੰਦ ਸਾਰਾ ਭਰਿਆ ਪਿਆ ਹੈ। ਪੰਜਾਬ ਦੇ ਬੁਤ ਮੰਦਰ ਤਦ ਤੋਂ ਮੁੜਕੇ ਬਣਨੇ ਅਹੰਭ ਹੋਏ ਜਦੋਂ ਦਸਮ ਪਾਤਸ਼ਾਹ ਜੀ ਤੋਂ ਪਿਛੋਂ ਸਿਖ ਜ਼ੋਰ ਫੜਿਆ ਤੇ ਮੁਸਲਮਾਨੀ ਘਟਿਆ, ਤੇ ਸਿਖਾਂ ਨੇ ਧਰਮ ਦੀ ਆਜ਼ਾਦੀ ਹਿੰਦੂਆਂ ਨੂੰ ਪੂਰੀ ਪੂਰੀ ਦੇ ਦਿੱਤੀ।

ਦੁਰਗਿਆਣੇ ਦੀ ਪੜਤਾਲ ਕਰੀਏ ਤਾਂ ਇਹ ਤਲਾਬ ਹੈ ਜਿਸ ਦੀ ਸ਼ਹਿਰ ਦੀ ਦਿਸ਼ਾ ਦੀ ਬਾਹੀ ਵਲ ਦੋ ਥੰਮਾਂ ਦੇ ਵਿਚਕਾਰ ਇਕ ਦੀਵਾਰ ਉਤੇ ਇਹ ਖ਼ੁਤਬਾ ਲਿਖਿਆ ਹੈ:—

ਬਾਨੀਏ ਤਾਲਾਬ ਦੁਰਗਿਆਣਾਂ ਲਾਲਾ ਬਾਂਸ਼ੀ ਰਾਮ ਵਲਦ ਸ਼ਿਵ ਰਾਮਦਾਸ ਬਿਨ ਮਾਲੀ ਮੱਲ ਬਿਨ ਮਨੀ ਰਾਮ ਉਰਫ ਭੁਸੀਨ ਖੱਤਰੀ ਸਾਕਨ ਲਾਹੌਰ ਗੁਜਰ ਤਾਲਵਾੜਾ ਮਿਨ ਇਬਤਦਾਏ ਅੱਵਲ ਮਾਘ ਸੰ. ੧੯੦੫ ਬਿ:। ਹਿਜਰੀ ੧੨੬੪ ਬਿਨਾ ਕਰਦਹ ਸ਼ੁਦ।

ਇਸ ਤੋਂ ਪਤਾ ਲੱਗਾ ਕਿ ਦੁਰਗਿਆਣੇ ਦਾ ਤਲਾ ੧੯੦੫ ਬਿ: ਵਿਚ ਬਣਿਆ ਹੈ। ਸੀਤਲਾ ਮੰਦਰ ਦੀ ਇਮਾਰਤ ਦੱਸਦੀ ਹੈ ਕਿ ਇਹ ਬਹੁਤ ਪਹਿਲੇ ਦਾ ਨਹੀਂ, ਨਾਲੇ ਜੇ ਕੁਛ ਅਰਸਾ ਪਹਿਲੇ ਦਾ ਹੋਵੇ ਤਾਂ ਥੀ ਮਿਸਲਾਂ ਦੇ ਸਮੇਂ ਤੋਂ ਪੁਰਾਣਾ ਕਿਵੇਂ ਥੀ ਨਹੀਂ ਹੈ, ਇਸ ਦੀ ਇਮਾਰਤ ਤੋਂ ਥੀ ਇਹ ਤਸੱਲੀ ਹੋ ਜਾਂਦੀ ਹੈ। ਜਦੋਂ ਕਿ ਅੰਮ੍ਰਿਤਸਰ ਤੇ ਸਿੱਖਾਂ ਦਾ ਕਬਜ਼ਾ ਹੋਗਿਆ ਤੇ ਹਿੰਦੂ ਲੋਕ ਸਲਾਮਤੀ ਸਮਝਕੇ ਏਥੇ ਬਹੁਤ ਆ ਬਸੇ ਸੋ। ਜਿਸ ਪਾਸੇ ਏਹ ਮੰਦਰ ਹੈ ਸ਼ਹਿਰ ਦੀ ਵਸੋਂ ਵਿਸ਼ੇਸ਼ ਹਿੰਦੂ ਹੈ, ਸਿੱਖ ਅਤਿ ਥੋੜੇ ਹਨ। ਤਦੋਂ ਇਸ ਮੰਦਰ ਨੂੰ ਸੀਤਲਾ ਮੰਦਰ ਕਹਿੰਦੇ ਸਨ ਜੋ ਹੁਣ ਤਕ ਥੀ ਆਖਦੇ ਹਨ। ਦੁਰਗਿਆਣਾ ਨਾਮ ਤਲਾ ਲੱਗਕੇ ਤਲਾ ਦਾ ਵੱਜਿਆ ਹੈ (ਦੇਖੋ ਉੱਪ੍ਰਲਾ ਖ਼ੁਤਬਾ)। ਅੰਕ ੧੧ ਵਿਚ ਜੋ ਪਦ ਦੁਰਗਿਆਣਾ ਵਰਤਿਆ ਗਿਆ ਹੈ ਇਹ ੧੯੦੫ ਤੋਂ ਪਿਛੋਂ ਪਿਆ ਨਾਮ ਹੈ ਹੁਣ ਤਕ ਦੁਰਗਿਆਣੇ ਤੋਂ ਭਾਵ ਇਸ ਤਾਲਾਬ ਦਾ ਹੀ ਹੁੰਦਾ ਹੈ। ਕਵਿ ਜੀ ਲਿਖਦੇ ਹਨ 'ਤਹਿੰ ਦੁਰਗਿਆਣਿ ਦੁਰਗਾ ਸਥਲ'—ਉਥੇ ਦੁਰਗਿਆਣੇ ਦੁਰਗਾ ਦਾ ਸਥਾਨ ਹੈ,

[ਬਾਕੀ ਟੂਕ ਉਹ ਅਗਲੇ ਪੰਨੇ ਦੇ ਹੇਠਾਂ]

ਧਰਿ ਚੌਡਿ ਉਪਰ ਜੁ ਰੰਗ ਲਾਲ*। ਗਨ ਪੂੰਗ ਨਾਲੀਅਰ[1] ਸੋ ਚੜ੍ਹਾਇ। ਹਰਖੰਤਿ ਕੀਨਿ ਸਭਿ ਜਗਤ ਮਾਇ ॥ ੧੬॥ ਕੀਨਸ ਕਰਾਹੁ ਤਹਿੰ ਬਾਂਟ ਦੀਨਿ। ਗਨ ਲੋਕ ਸੰਗ ਸਭਿਹੂੰਨਿ ਲੀਨਿ। ਦਿਜ ਪਾਠਕ ਤਿਨ ਕੋ ਦਰਬ ਦੇਯ। ਸ਼ੁਭ ਬਸਤ੍ਰ ਮਧੁਰ ਭੋਜਨ ਅਚੇਯ ॥੧੭॥ ਸਭਿ ਕੋ ਪ੍ਰਸੰਨ ਕਰਿ ਹੈ ਪ੍ਰਸੰਨ[2]। ਕਹਿੰ 'ਮਾਤ ਭਗਵਤੀ ਧੰਨਿ ਧੰਨਿ'। ਇਕ ਬਾਰ ਕੀਨਿ ਜੈਕਾਰ ਬੋਲ। ਪੁਨ ਹਟੇ ਨਗਰ ਦਿਸ਼ ਬਾਂਧਿ ਟੋਲ ॥੧੮॥ ਬਜਿਯੰਤਿ ਬਾਜ ਸੁਨਿਯੰਤਿ ਦੂਰਿ। ਦਿਜਿਯੰਤਿ[3] ਦਾਨ ਦੀਨਾਨ ਭੂਰ†। ਗਾਵੰਤਿ ਗੀਤ ਧਰਿਮੋਦ ਚੀਤ। ਪੁਰਿ ਮੈਂ ਪ੍ਰਵੇਸ਼ ਕਰਿਬੰਸ ਰੀਤਿ ॥੧੯॥ ਘਰਆਨਿ ਅਧਿਕ ਸਨਮਾਨ ਕੀਨਿ[4]। ਬਹੁ ਕਰਿ ਕਰਾਹੁ ਸਭਿ ਪਾਨ ਦੀਨ। ਬਧਾਈ ਸਹਤ ਆਸ਼ਿਖ ਉਚਾਰ। 'ਸ਼੍ਰੀ ਹਰਿ ਗੋਵਿੰਦ ਕੀ ਬਧ ਉਦਾਰ' ॥ ੨੦ ॥ ਕੰਨਜਾ ਹਕਾਰਿ ਦੀਨਸਿ ਅਹਾਰ। ਸ਼ੁਭਿ ਬਸਤ੍ਰ ਬਿਭੂਖਨ ਦੇਯ ਚਾਰੁ। ਤਿਨ ਕੋ ਪ੍ਰਸੰਨ ਕੀਨਸਿ

---

[1]ਸੁਪਾਰੀਆਂ ਤੇ ਨਲੇਰ। [2]ਪ੍ਰਸੰਨ ਹੋਏ ਮਾਤਾ ਜੀ ਆਦਿ। [3]ਦੇਂਦੇ ਹਨ। [4](ਸੰਬੰਧੀਆਂ ਦਾ)।

*ਸੀਤਲਾ ਨਿਕਲੀ ਤੇ ਹੋਗੀ ਨੂੰ ਹਨੇਰੇ ਵਿਚ ਰਖਦੇ ਸੇ ਤੇ ਦਰਵਾਜ਼ੇ ਅਗੇ ਲਾਲ ਕਪੜੇ ਤਾਣਦੇ ਸੇ। ਮਤਲਬ ਸੀ ਲਾਲ ਰੋਸ਼ਨੀ ਹੋਗੀ ਤੇ ਪਵੇ। ਹੁਣ ਪੱਛਮ ਤੋਂ ਬੀ ਆਵਾਜ਼ ਆ ਰਹੀ ਹੈ ਕਿ ਸੀਤਲਾ ਗ੍ਰਸੇ ਨੂੰ ਲਾਲ ਰੋਸ਼ਨੀ ਵਿਚ ਰਖਿਆਂ ਬਹੁਤ ਛੇਤੀ ਆਰਾਮ ਆਉਂਦਾ ਹੈ। †ਪਾ:- ਦੁਖਯੰਤ ਕੁਰ=ਕੂੜੇ (ਪੁਰਸ਼) ਦੁਖੀ ਹੁੰਦੇ ਹਨ।

[ਪਿਛਲੇ ਪੰਨੇ ਦੀ ਬਾਕੀ ਟੂਕ]

ਜਿਸ ਵਿਚ ਦੁਰਗਾ ਸਥਾਨ ਦਾ ਤਟੱਸਥ ਲੱਛਣ ਦੁਰਗਿਆਣਾ ਦਿੱਤਾ ਹੈ। ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥ ੧੯੦੦ ਬਿ: ਵਿਚ ਸਮਾਪਤ ਹੋਕੇ ਕਵਿਜੀ ਪ੍ਰਲੋਕ ਪਿਆਨਾ ਕਰ ਚੁਕੇ ਸੇ। ਉਨ੍ਹਾਂ ਦੇ ਗ੍ਰੰਥ ਵਿਚ ਓਹਨਾਮ(ਦਰਗਿਆਣਾ)ਵਰਤੀਣਾ ਜੇ ਕਵੀਜੀ ਦੇ ਪ੍ਰਲੋਕਗਮਨ ਤੋਂ ਪੰਜਸਾਲ ਪਿਛੋਂ ਪਿਆ ਹੈ, ਬੜਾ ਪੱਕਾ ਸੰਸਾ ਉਤਪਤ ਕਰਦਾ ਹੈ ਕਿ ਇਹ ਸਾਰਾ ਲੇਖ ਸੀਤਲਾ ਪੂਜਨ ਦਾ ਆਖੇਪਕ ਹੈ।

ਸੀਤਲਾ ਪੂਜਨ ਵਾਲੇਦਿਨ ਮਿੱਠੀਆਂ ਬੇਹੀਆਂ ਰੋਟੀਆਂ ਵੰਡਦੇ ਹਨ, ਕੜਾਹ ਕਰਨਾ ਜਾਂ ਕਿਤੇ ਰਿਹਾ ਉਸ ਦਿਨ ਗਰਮ ਸ਼ੈ ਵਰਤਨੀ ਮਨ੍ਹੇ ਹੈ, ਕੰਵਕਾਂ ਨੂੰ ਚੋਲ ਬੀ ਬੇਹੇ ਦੇਂਦੇ ਹਨ। ਇਸਤੋਂ ਬੀ ਪਤਾਲੱਗਦਾ ਹੈਕਿ ਇਹ ਪ੍ਰਸੰਗ ਕੋਈ ਮਹਾਨਕਵੀ ਨਹੀਂ ਲਿਖ ਰਿਹਾ, ਪਰਕੋਈ ਛੋਟਾਲੇਖਕ ਆਖੇਪ ਕਰ ਰਿਹਾ ਹੈ ਤੇ ਵਿਚ ਅਣਜਾਣੇ ਭੁੱਲਾਂ ਵੱਡੀ ਜਾ ਰਿਹਾ ਹੈ, (ਦੇਖੋ ਅੰਕ ੧੭)।

ਯਾਦ ਰਹੇ—ਦਰਗਿਆਣੇ ਦੇ ਤਲਾ ਪਾਸ ਮਸਾਣ ਹੋਣ ਕਰਕੇ ਇਹ ਤਲਾਨਜ਼ੋਦਿਆਂਦੇ ਇਸ਼ਨਾਨਾਂ ਦਾ ਕੰਮ ਦੇਂਦਾ ਸੀ। ਇਹ ਜੋ ਦੁਰਗਿਆਣੇ ਦੇ ਤਾਲਾਬ ਦੇ ਵਿਚ ਮੰਦਰ ਤੇ ਪੁਲ ਬਣਿਆ ਹੈ ਇਹ ਸੰ: ੧੯੮੨ ਬਿ: ਵਿਚ ਸਾਡੇ ਦੇਖਦਿਆਂ ਬਣਿਆਂ ਹੈ। ਕਈ ਦਿਲ ਹਿੰਦੂਆਂ ਨੇ ਸ਼੍ਰੀ ਦਰਬਾਰ ਸਾਹਿਬ ਦੇ ਵਕਤ ਦੇ ਪ੍ਰਬੰਧਕਾਂ (ਨਵੀਨ ਅਕਾਲੀਆਂ) ਨਾਲ ਰੁੱਸੇ ਵਿਚ ਭਰਕੇ ਤੇ ਕਿਸੇ ਚੁੱਕ ਵਿਚ ਆਕੇ ਦਰਬਾਰ ਸਾਹਿਬ ਦੀ ਨਕਲ ਤੇ ਇਹ ਮੰਦਰ ਰਚਿਆ।

ਮਹਾਨ। ਸਭਿ ਦੇ ਅਸੀਸ ਮ੍ਰਿਦੁ ਬਚ ਬਖਾਨ ॥੨੧॥ ਦਿਜ ਘਰ ਜੁ ਪਾਠ ਕਰਤੇ ਪ੍ਰਬੀਨ। ਤਿਨ ਕੋ ਪ੍ਰਸੰਨ ਕਰਿ ਦਰਬ ਦੀਨਿ। ਸਭਿ ਅਪਰ ਜਾਤਿ ਜਾਚਿਕ ਜਿ ਆਇ।ਸਨਮਾਨ ਸਾਥ ਤਿਨ ਧਨ ਦਿਵਾਇ॥੨੨॥ਦੋਹਰਾ॥ਭਯੋ ਕੁਲਾਹਲ ਗੁਰੂ ਘਰ ਲੇਨਿ ਦੇਨਿ ਕੀਭੀਰ।ਸੁਤ ਪਰ ਵਾਰਤਿ[1]ਦਰਬ ਬਹੁ ਬਖਸ਼ਤਿ ਸੁੰਦਰ ਚੀਰ ॥ ੨੩ ॥ ਪਾਧੜੀ ਛੰਦ ॥ ਉਤਸਾਹ ਅਧਿਕ ਗੁਰ ਘਰ ਕਰੈਤਿ।ਸਿਖ ਮਿਲਹਿੰ ਆਇ ਪੂਜਾ ਚਢੈਤਿ।ਨਰ ਨਾਰਿ ਸਭਿਨਿ ਮਹਿੰ ਜਸੁ ਬਿਸਾਲ।ਮਿਲਿ ਸਕਲ ਕਹਤਿ ਸੁਖਦਾ ਰਸਾਲ[2] ॥੨੪॥ ਪੁਨ ਖ਼ੁਸ਼ੀ ਹੋਤਿ ਨਿਤਿ ਪ੍ਰਤਿ ਮਹਾਨ। ਦਿਨ ਪ੍ਰਤਿ ਕਰਾਹੁ ਹੁਇ ਕਰਹਿੰ ਖਾਨ। ਅਰਦਾਸ ਹੋਤਿ ਬਾਂਛਤਿ ਜੁ ਕੋਇ । ਕਰੁਨਾਨਿਧਾਨ[3] ਪੂਰੈਤਿ ਸੋਇ॥੨੫॥ ਸਭਿ ਦੇਸ਼ ਦੇਸ਼ ਮਹਿੰ ਭਜਿ ਮਸੰਦ। ਗੁਰ ਕਾਰ ਚਲੀ ਆਵਹਿ ਬਿਲੰਦ। ਸਿਖ ਮੁੱਖਿ ਤਿਨਹੁੰ ਸਿਰਪਾਉ ਦੇਤਿ।ਬਹੁ ਸੰਗਿ ਸੰਗਤਾਂ ਸੋਇ ਲੇਤਿ ॥ ੨੬ ॥ ਦੇਸ਼ਨਿ ਬਿਦੇਸ਼ ਬਡਿ ਟੋਲ ਬਾਂਧਿ। ਧਨ ਲੈ ਪਹੁੰਚ ਗੁਰ ਕੋ ਅਰਾਧਿ। ਅਤਿ ਦੁਲਭ ਪਦਾਰਥ ਆਇ ਪਾਸ। ਅਰਪੰਤਿ ਦੀਨ ਹੁਇ ਦਰਬ ਰਾਸ ॥੨੭॥ ਹੁਇ ਦੀਪਮਾਲ ਸੰਕ੍ਰਾਂਤ ਮੇਖ[4] । ਸਿਖ ਸੰਗਤਿ ਤਬਿ ਆਵਹਿ ਵਿਸ਼ੇਖ।ਗੁਰ ਤੀਰ ਭੀਰ ਭਰਿ ਜਾਇ ਭੂਰ। ਇਕ ਦਰਸ਼ਨ ਹਿਤ ਆਵਹਿੰ ਜ਼ਰੂਰ॥੨੮॥ਸਭਿ ਘਟਨਿ ਜਾਨਿ ਗਨ ਸਿੱਖਨ ਆਇ[5]। ਬਾਂਛਤਿ ਸੁ ਦੇਤਿ ਆਨੰਦ ਉਪਾਇ। ਉਪਦੇਸ਼ ਦੇਤਿ ਸਤਿਨਾਮ ਕੇਰ । ਸਿਮਰੈਤਿ ਸਿੱਖ ਸ਼ਕਤੀ ਬਡੇਰ ॥ ੨੯ ॥ 'ਭਜਿ ਕਾਮ ਕ੍ਰੋਧ ਮਦ ਲੋਭੁ ਮੋਹੁ। ਅਪਮਾਨ ਮਾਨ ਇਕ ਰਸਹਿ ਹੋਹੁ। ਹੌਮੈਂ ਨਿਵਾਰ ਭਾਣਾ ਸੁ ਮੰਨ। ਪ੍ਰਭੁ ਕਰਨੋ ਜਾਨਿ[6]ਨਿਤ ਰਹੁ ਪ੍ਰਸੰਨ॥੩੦॥ ਨਹਿੰ ਅਪਰ ਕੋਇ ਦੁਖ ਸੁਖ ਜੁ ਦੇਯ। ਕਰਤਾਰ ਪੁਰਖ ਤਿਸ ਨਾਮ ਲੇਯ। ਅੰਨਜਾਇ ਕਰਤਿ ਨਹਿੰ ਕਬਹੁ ਜੋਇ। ਸਭਿ ਜਥਾ ਜੋਗ ਕ੍ਰਿਤ ਕਰਹਿ ਸੋਇ॥੩੧॥ਅਸ ਦੀਨ ਬੰਧੁ ਤਿਸ ਕਰਹੁ ਮੀਤ।ਪੁਨ ਚਿੰਤ ਛੋਰਿ ਧਰਿ ਨਾਮ ਚੀਤ'। ਇਸ ਭਾਂਤਿ ਦੇਤਿ ਉਪਦੇਸ਼ ਸਾਰ। ਉਰ ਧਰਹਿੰ ਜ ਨਰ ਤਿਨ ਭੇ ਉਧਾਰ ॥੩੨॥ ਸਿਖ ਕਰਾਮਾਤ ਜੁਤ ਭੇ ਕਿਤੇਕ। ਨਹਿੰ ਤਜਹਿੰ ਗੁਰੂ ਪਗ ਧਰਹਿੰ ਟੇਕ। ਅੰਮ੍ਰਿਤ ਬਧੀਕ ਜਬਿ ਸਾਦ ਪਾਇ। ਅਸ ਕੌਨ ਮੂਢ ਤਹਿੰ

---

[1]ਵਾਰਦੇ ਹਨ। [2]ਸੁਖਾਂ ਦੇ ਦਾਤੇ ਦਾ ਸੁੰਦਰ (ਜਸ)। [3]ਭਾਵ ਸ਼੍ਰੀ ਗੁਰੂ ਅਰਜਨ ਦੇਵ ਜੀ। [4]ਵਿਸਾਖੀ। [5]ਸਭ ਘਟਾਂ ਦੇ ਜਾਣਨਹਾਰ, ਭਾਵ ਸ਼੍ਰੀ ਗੁਰੂ ਅਰਜਨ ਜੀ ਆਏ ਹੋਏ ਸਾਰੇ ਸਿਖਾਂ ਨੂੰ। [6]ਪ੍ਰਭੂ ਦਾ ਕੀਤਾ ਜਾਣਕੇ।

ਤਜਾਗ ਜਾਇ॥੩੩॥ਸਿਖ ਰਹੈਂ ਪਾਸ ਸੇਵੈਂਤਿ ਸੇਵ।ਗੁਰ ਲਖੈਂ ਸਕਲ ਦੇਵਾਨ ਦੇਵ। ਉਰ ਹਰਖ ਸ਼ੋਕ ਜਿਨ ਕੇ ਨ ਲੇਸ਼। ਨਰ ਰੂਪ ਸੁ ਨਟ ਜਨੋਂ ਕਾਛ ਬੇਸ[1] ॥੩੪॥ ਨਿਤਪ੍ਰਤਿ ਪ੍ਰਤਾਪ ਹੋਵਤਿ ਬਿਸਾਲ। ਜਿਨ ਬਡੇ ਭਾਗ ਨਿਤ ਰਹਤਿ ਨਾਲ। ਧਨ ਬਿੰਦ ਆਇ ਨਹਿੰ ਛੁਵਤਿ ਹਾਥ। ਸਭਿ ਦੇ ਲਗਾਇ ਉਪਕਾਰ ਸਾਥ॥੩੫॥ ਸੁਨਿ ਜਸੁ ਬਿਸਾਲ ਦ੍ਰੋਹੀ ਜੁ ਕ੍ਰੂਰ। ਬਿਨ ਅਗਨ ਜਰਤਿ ਦੁਖ ਪਾਇਂ ਭੂਰ। ਦੁਰਬੁੱਧਿ ਮੂਢ ਬਿਨ ਹੇਤੁ ਦ੍ਰੋਹ।ਮਤਸਰ ਮਹਾਨ ਕਰਿ ਨਿਫਲ ਕ੍ਰੋਹ[2]॥੩੬॥ਕੋ ਕਹੈ ਤਿਨਹੁੰ ਕੇ ਸੰਗ ਜਾਇ।ਭਜਿਮਾਨ ਕਨੋਂ ਨ ਪਗ ਪਰਹੁ ਆਇ।ਉਰ ਅਨੰਦ ਲਹਹੁ ਦੁਖ ਹੈ ਨ ਕੋਇ।ਸਗਰੇ ਪਦਾਰਥਨਿ ਲੇਹਿ ਸੋਇ[3] ॥੩੭॥ ਕਜਾ ਕਰਹਿ ਜੰਤੁ ਜਿਨ ਕੇ ਨ ਭਾਗ। ਜਸ ਸੁਨਤਿ ਜਰਤਿ ਉਰ ਹੀਨ ਆਗ[4]।ਤਨੋਂ ਭਨੋਂ ਪ੍ਰਤਾਪ ਗੁਰਕੋ ਬਧੰਤਿ।ਕਿਸ ਜਤਨ ਸੂਰ ਮੂਰਖ ਛਪੰਤਿ[5]॥੩੮॥ਪੁਰਿ ਰਾਮਦਾਸਕੇ ਹੋਇਭੀਰ।ਬਹੁ ਬਸਨ ਲਾਗਿ[6]ਲਖਿ ਗੁਰਨਿ ਭੀਰ।ਸਿਖ ਮਨ ਬਿਕਾਰ ਮ੍ਰਿਗ ਤਿਨਹੁੰ ਸਿੰਘ[7]। ਅਸ ਗੁਰੂ ਦਰਸ ਸੰਤੋਖ ਸਿੰਘ॥੩੯॥ ਦੋਹਰਾ॥ ਕੁਛਕ ਦਿਵਸ ਬੀਤਤਿ ਭਏ ਗੁਰ ਕੋ ਇਸੀ ਪ੍ਰਕਾਰ। ਸੁਨਿ ਸ੍ਰੋਤਾ ਆਗਲ ਕਥਾ ਦੇ ਜੁ ਪਦਾਰਥ ਚਾਰ॥੪੦॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸੀਤਲਾ ਪੂਜਨ' ਪ੍ਰਸੰਗ ਬਰਨਨੰ ਨਾਮ ਚੌਦਸ਼ਮੋ ਅੰਸੂ ॥ ੧੪ ॥ ੧੫. [ਬ੍ਰਾਹਮਣ ਵਲੋਂ ਜ਼ਹਿਰ]।

ਦੋਹਰਾ॥ ਲਘੁ ਦੁੰਦਭਿ ਦੁਇ ਸਮੈਂ ਮੈਂ ਬਾਜਤਿ ਗੁਰ ਕੇ ਪੌਰ॥ ਸਬਦ* ਨਫੀਰਨ ਕੋ ਮਿਲਹਿ, ਗਾਇਂ ਸਬਦ ਸਿਰਮੌਰ॥੧॥ ਨਿਸਾਨੀ ਛੰਦ॥ ਬਜਹਿ ਕੁਲਾਹਲਿ[8] ਹੋਤਿ ਹੈ ਮੰਗਲ ਉਪਜੰਤੇ†। ਪਤਨੀ ਪ੍ਰਿਥੀਏ ਕੀ ਸੁਨੀ ਉਰ ਸ਼ੋਕ ਬ੍ਰਯੰਤੇ।ਨਹਿੰ ਨ ਬਡਾਈ ਸਹਿ ਸਕਹਿ ਦੁਖ ਪ੍ਰਾਪਤਿ ਭਾਰੀ।ਨਹਿੰਪੂਰੀ ਮਨ ਭਾਵਨੀ ਦੁਸ਼ਟਾਂ ਜੋ ਧਾਰੀ॥੨॥ ਅਨਿਕ ਉਪਾਵਨਿ ਚਿਤਵਤੀ ਚਿੰਤਾ ਜ਼ਾਲਤਾਨੀ। ਬਸ ਨ ਬਸਾਵਹਿ ਬੁਰੇ ਪਰ[9] ਦੁਰਮਤੀ ਅਯਾਨੀ।—ਜਤਨ ਬਾਦ ਹੀ ਜਾਤਿ ਹੈ ਨਹਿੰ ਪੂਰਨੋ ਕਾਜਾ। ਅਬਿ ਦਿਨਪ੍ਰਤਿ ਬਹੁ ਬਧਤਿ ਹੈ

---

[1]ਮਨੁਖ ਰੂਪ ਹੈ; (ਗੁਰੂ ਜੀ ਨੇ) ਨਟ ਵਾਙੂ ਭੇਸ ਬਣਾਇਆ ਹੈ। [2]ਕ੍ਰੋਧ। [3]ਬਿਨਾ ਅਗਨ ਹੀ ਹਿਰਦੇ ਵਿਚ ਪਏ ਸੜਦੇ ਹਨ। [4]ਛਪਾ ਸਕਦੇ ਹਨ ? ਭਾਵ, ਨਹੀਂ ਛਪਾ ਸਕਦੇ। [5]ਵੱਸਣ ਲਗੇ। [6]ਸਿਖਾਂ ਦੇ ਮਨ ਦੇ ਬਿਕਾਰ ਰੂਪੀ ਜੋ ਹਰਨ ਹੈ ਤਿਨ੍ਹਾਂ ਨੂੰ (ਗੁਰੂ ਜੀ ਦਾ ਦਰਸ਼ਨ) ਸ਼ੇਰ ਰੂਪ ਹੈ। [7](ਵਾਜੇ) ਵਜਦਿਆਂ ਮੰਗਲ। [8]ਵੱਸ ਨਹੀਂ ਚਲਦਾ ਗੁਰੂ ਜੀ ਦੇ ਬੁਰਾ ਕਰਨੇ ਪਰ।

*ਪਾ: ਸਦਨ। †ਇਹ ਰਿਵਾਜ (ਨਵੀਨ) ਅਕਾਲੀਆਂ ਨੇ ਬੰਦ ਕੀਤਾ ਹੈ, ਹੁਣ ਭਾਈਂ ਇਹ ਵਾਜੇ ਦਰਸ਼ਨੀ ਦਰਵਾਜੇ ਤੋਂ ਬਾਹਰ ੭.੮ ਵਜੇ ਸਵੇਰੇ ਵਜਿਆ ਕਰਦੇ ਸਨ।

ਸਭਿ ਰੀਤਿ ਸਮਾਜਾ॥੩॥ਤਸੁ ਲਾਯਕ ਸਭਿ ਰੀਤਿ ਤੇ ਸੁੰਦਰ ਬਲ ਭਾਰੀ। ਕਿਤਿਕ ਬਰਖ ਮਹਿੰ ਹੋਇਹੈ ਸੁਧਿ ਲੇਹਿ ਸੰਭਾਰੀ॥ਗੁਰਤਾ ਰਹਿ ਹੈ ਤਿਨਹੁੰ ਢਿਗ ਕੁਲ ਚਲਹਿ ਅਗਾਰੀ। ਹਮ ਛੂਛੇ ਜਿਸ ਭਾਂਤਿ, ਤਿਮ ਸੰਤਤੀ ਹਮਾਰੀ ॥ ੪ ॥ ਕਹਾਂ ਕਰਹਿੰਗੇ ਬਾਪੁਰੇ[1] ਜਾਚਹਿੰ ਘਰ ਜਾਈ । ਰਲੀਆਂ ਪਿਖਹਿੰ ਸ਼ਰੀਕ ਕੀ ਦੀਰਘ ਦੁਖ ਪਾਈ। ਅਬਿਤੋ ਥੋਰੇ ਜਤਨ ਤੇ ਹਇ ਆਵਤਿ ਕਾਜਾ। ਹਰਿ ਗੋਬਿੰਦ ਇਕ ਹਤੇ ਤੇ ਸਗਰੇ ਸੁਖ ਸਾਜਾ॥੫॥ਲਘੁ ਦਰਖਤਜਬਿ ਉਗਤਿਹੈ ਬਲ ਅਲਪ ਉਖਾਰੇ[2]।ਗਾਢੋ ਹੋਵਹਿ ਮੂਲ ਤੇ ਨਰ ਲਗਿ ਤਬਿ ਹਾਰੇ–। ਇੱਤਮਾਦਕ ਚਿੰਤਾ ਕਰਹਿੰ ਨਿਸ ਬਾਸੁਰ ਸੋਊ । ਜਿਮ ਪਪੀਲਕਾ ਸੈਲ[3]ਕੋ ਚਹਿ ਭਗਨਤਿ ਕੋਊ॥੬॥ਇਕ ਦਿਨ ਪ੍ਰਿਥੀਆ ਬੈਠਿ ਕਰਿ ਨਿਜ ਪਤਨੀ ਪਾਸੁ।ਕਰਤਿ ਬਡਾਈ ਆਪਨੀ ਸੁਖ ਸਹਤ ਬਿਲਾਸੁ। ਅਰਜਨ ਗੁਰੁ ਕਹਾਵਤੋ ਮਮ ਪਦ ਸਿਰ ਧਾਰੇ । ਕਿਮ ਸਿਖ ਹਮਰੇ ਭਾਂਹਿ ਕੇ ਹੁਇ ਨੰਮ੍ਰਿ ਅਗਾਰੇ ॥੭॥ ਜੋ ਸਿਖ ਹੈ ਸ਼ੁਭ ਮਤੀ ਜੁਤਿ ਮੋਹੁ ਕਹੁ ਮਾਨੈ। ਕਰਾਮਾਤਿ ਸਾਹਿਬ ਲਖੈ ਗਨ ਭੇਟਨਿ ਆਨੈ । ਬਾਂਛਤਿ ਪਾਵਹਿੰ ਕਾਮਨਾ ਬਹੁ ਕਹਤਿ ਸੁਨਾਏ।–ਅਮੁਕ ਸਥਲ ਜਹਿੰ ਬਿਖਮ ਥੋ ਤਹਿੰ ਭਏ ਸਹਾਏ[4]–[5]॥੮॥ਇਮਸੁਨਿਕੈਕਰਮੋ ਖਿਝੀ[6]ਕਨਾ ਕਰਤਿ ਬਡਾਈ।ਇਕ ਸੱਲ ਛਾਤੀ ਠੁਕਜੋ ਸੋ ਨਹਿ ਨਿਕਸਾਈ । ਜਤਨ ਅਨੇਕਨਿ ਕਰਿ ਥਕਜੋ ਸਭਿ ਬਾਦ ਗਏ ਹੈਂ। ਲਖਹੁ ਨ ਸੰਕਟ ਅਤਿ ਬਡੇ ਨਿਤ ਬ੍ਰਿਧਤਿ ਭਏ ਹੈਂ ॥ ੯ ॥ ਪ੍ਰਥਮ ਭਨਜੋ ਤੁਮ ਬਾਕ ਕੋ–ਸੁਤ ਨਹਿ ਉਪਜੈ ਹੈ–।ਕੁਰੋ ਭਯੋ ਨ ਕਛੁ ਫੁਰਜੋ ਅਬਿ ਸੋ ਮੁਦਤੈ ਹੈਂ[7]।–ਗੁਰਤਾ ਹਮਰੇ ਆਇ ਹੈ–,ਸੋ ਭੀ ਨਹਿ ਹੋਵਾ।ਚਹਤਿ ਹੁਤੋ–ਹਤਿ ਹੋਹਿਗੋ–ਅਬਿ ਮ੍ਰਿਖਾ[8]ਸੁਜੋਵਾ॥੧੦॥ਜਤਨ ਪਾਇ ਕੇ ਪਠਨ ਕੋ ਤਬਿ ਭਯੋ ਸੁ ਬਾਦੂ[9]।ਪ੍ਰਾਨ ਬਿਨਾਸੇ ਤਿਸੀ ਕੋ ਬਾਲਕ ਅਹਿ-ਲਾਦੂ[10]। ਬਹੁਰ ਸਰਪ ਕੈ ਤ੍ਰਾਸ ਤੇ ਜੀਵਤਿ ਹੀ ਜੋਵਾ। ਪਰਾਲਬਧ ਕੋ ਬੋਗ ਤੇ ਤਿਸ ਕੋ[11] ਹਤਿ ਹੋਵਾ ॥੧੧॥ ਕਹਜੋ–ਨਿਕਸਿ ਹੈ ਸੀਤਲਾ ਸਿਸ ਪ੍ਰਾਨ ਬਿਨਾਸੈਂ–।ਸਕਲ ਅੰਗ ਸੁੰਦਰ ਰਹੈ ਕੁਛ ਬਿਘਨ ਨ ਤਾਸੈ[12]। ਇਹ ਸਭਿ ਤੁਮਰੇ ਬਾਕ ਥੋ ਕਜੋਂਹੁ ਨ ਸਚ ਥੀਵੇ। ਜਿਸਹਿ ਚਹਿਤਿ ਸੰਘਾਰਿਬੋ ਥਿਨ

---

[1]ਵਿਚਾਰੇ। [2]ਥੋੜੇ ਬਲ (ਨਾਲ) ਉੱਖੜ ਜਾਂਦਾ ਹੈ। [3]ਪਹਾੜ। [4]ਅਮੁਕੋ ਥਲ ਵਿਖੇ ਜਦ ਔਖ ਬਣੀ ਸੀ ਤਾਂ ਸਹਾਈ ਹੋਇਆ ਸੀ। [5]ਅਨੰਦ ਹੁੰਦੇ ਹਨ। [6]ਝੁਠਾ (ਦਾਕ)। [7]ਬਿਅਰਥ। [8]ਅਨੰਦ (ਰਿਹਾ)। [9]ਡਾਢ ਸੱਪ ਦਾ। [10]ਤਿਸ ਨੂੰ।

ਰੁਜ ਸੋ ਜੀਵੈ ॥੧੨॥ ਜਿਸਕੀ ਚਿੰਤਾ ਰਾਤਿ ਦਿਨ ਬਾਸਹਿ ਉਰ ਮੇਰੇ।ਧੂਨ ਸਮ ਛਾਤੀ ਧੁਖਤਿ ਰਿਪੁ ਘਾਤੀ ਹੇਰੇ[1]। ਅਪਨ ਬਡਾਈ ਬਾਦ ਹੀ ਕਿਮ ਆਪ-ਸੁਨਾਵੈਂ।ਜਿਸਤੇ ਸਗਰੀ ਕੁਲ ਦੁਖਹਿ ਸੋ ਚੀਤ ਨ ਆਵੈ[2]॥੧੩॥ਸੁਨਿ ਪ੍ਰਿਥੀਏ ਧੀਰਜ ਦਈ ਬਹੁ ਬਿਧਿ ਸਮੁਝਾਈ। 'ਬਚੇ ਪ੍ਰਾਨ ਤਿਸ ਪੁੱਤ੍ਰ ਕੇ ਬਹੁ ਕਰੇ ਉਪਾਈ। ਪਾਠ ਕਰੇ ਬਹੁ ਚੰਡਿ ਕੇ ਦਿਜ ਹੈ ਸਮੁਦਾਈ। ਦਾਨ ਦੀਨਿ ਅਨਗਿਨਤਿ ਹੀ ਮਮ ਬਚ ਨਿਫਲਾਈ[3]॥੧੪॥ ਤਉ ਸੁਨਹੁ ਮਮ ਬਾਕ ਕੋ ਤੈਂ ਚਹਿ ਤਿਹ ਹਾਨਾ[4]। ਸੋ ਕਾਰਜ ਮੈ ਕਰਹੁੰਗੋ ਬਚ ਹੈਂ ਨਹਿ ਪ੍ਰਾਨਾ। ਪ੍ਰਥਮ ਜਤਨ ਸਭਿ ਬਾਦ ਭੇ ਇਹੁ ਹੋਇ ਨ ਬਾਦੂ।ਪਹੁੰਚਹਿ ਜਮਕੇ ਧਾਮ ਕੋ ਤੁਝ ਹੁਇ ਅਹਿਲਾਦੂ ॥੧੫॥ਸੱਲਜ ਉਖਾਰੋਂ ਬੰਸ ਕੋ ਗੁਰਤਾ ਹਮ ਲੈਹੈਂ। ਦੇਸ਼ ਬਿਦੇਸ਼ਨਿ ਸਕਲ ਤੇ ਪੂਜਾਂ ਕਰਵੈ ਹੈਂ।ਬੇਦੀ ਤੇਹਣ ਬੰਸ ਮਹਿ ਭੱਲਜਨ ਕੇ ਨਾਂਹੀ। ਗੁਰਤਾ ਸੋਢਨਿ ਕੇ ਅਹੈ ਹਮ ਤੀਨਹੁ ਮਾਂਹੀ॥ ੧੬॥ ਮਹਾਂਦੇਵ ਭੋਰੋ ਅਹੈ ਨਹਿ ਚਾਹ ਕਰੰਤਾ। ਅਰਜਨ ਹੁਇ ਬਿਨ ਪੁੱਤ੍ਰ ਤੇ ਅਧਿਕੈ ਦੁਖਵੰਤਾ। ਬੈਸ ਬਿਤੇ ਤਨ ਬਿਨਸ ਹੈ ਇਸਥਿਰ ਨਹਿਂ ਕੋਈ।ਪੁਨ ਹਮ ਹੀ ਗੁਰ ਹੋਹਿੰਗੇ ਕੋ ਦੁਤਿਯ ਨ ਹੋਈ[5]॥੧੭॥ਤਜਹੁ ਚਿੰਤ ਉਰ ਹਰਖ ਧਰਿ ਲਖਿ ਸਚੁ ਮਮ ਬਾਨੀ। ਬਿਖ ਦੈ ਕਰਿ ਬਾਲਕ ਹਤੋਂ ਸਭਿ ਕੇ ਅਗਵਾਨੀ[6]।ਬਿੱਪ੍ਰ ਖਿਡਾਵਾ ਇਕ ਅਹੈ ਹਰਿਗੋਵਿੰਦ ਕੇਰਾ।ਦੇ ਕਰਿ ਦਰਬ ਲੁਭਾਇਹੌਂ ਮਾਨਹਿ ਬਚ ਮੇਰਾ[7]॥੧੮॥ਸੁਨਿ ਕਰਮੋ ਇਸ ਜਤਨ ਕੋ ਜਾਨਜੋ –ਹਤਿ ਹੋਵੈ। ਸੱਲ ਰਿਦੇ ਚਿਰਕਾਲ ਕੋ ਇਸ ਬਿਧਿ ਤੇ ਖੋਵੈ–। ਕਰਿ ਮਸਲਤਿ ਮੋਦਤਿ ਉਠੇ ਹਰਿ ਚਿੰਤ ਮਹਾਨੀ। ਜਾਨਜੋ ਕਾਰਜ ਹੁਇ ਗਯੋ ਹਰਿਗੋਵਿੰਦ ਹਾਨੀ॥੧੯॥ ਇਕ ਦੁਇ ਦਿਨ ਬੀਤੇ ਜਬਹਿ ਕੁਛ ਅਵਸਰ ਪਾਯੋ।ਪਰੀ ਰਾਤਿ ਪਠਿ ਦਾਸ ਕੋ ਸੋ ਬਿੱਪ੍ਰ ਬੁਲਾਯੋ।ਸਨਮਾਨਜੋ ਮ੍ਰਿਦੁ ਬੈਨ ਤੇ ਨਿਜ ਨਿਕਟ ਬਿਠਾਯੋ।'ਸ਼ੁਭ ਸੁਭਾਵ ਤੇਰੋ ਅਹੈ ਹਮਰੇ ਉਰ ਭਾਯੋ॥੨੦॥ ਹਮ ਦੇਖਤਿ ਹੈਂ ਨਿਤਾਪ੍ਰਤਿ ਬਹੁ ਸੇਵ ਕਰੰਤਾ। ਰਾਤ ਦਿਵਸ ਬਿਚਰਤਿ ਰਹੈਂ ਇਤ ਉਤ ਹਿਤਵੰਤਾ।ਤੋਹਿ ਰਾਖਿਬੇ ਪਾਸ ਕੋ ਚਿਤ ਚਹਤਿ ਹਮਾਰੋ। ਕਰਵਾਵਹਿਂ ਗੁਜ਼ਰਾਨ ਕੋ ਨਿਤ ਰਖਹਿਂ ਸੁਖਾਰੋ॥੨੧॥ ਸ਼੍ਰੀ ਅਰਜਨ ਤੁਛ

---

[1]ਨਾਸ਼ ਯੋਗ ਵੈਰੀ ਨੂੰ ਦੇਖਕੇ। [2]ਨਿਸ਼ਫਲ ਕਰ ਦਿੱਤਾ। [3]ਤੂੰ (ਜੋ) ਜਿਸਦਾ ਨਾਸ਼ ਚਾਹੁੰਦੀ ਹੈਂ। [4]ਦੂਜਾ ਕੋਈ ਨਹੀਂ ਹੋਵੇਗਾ। [5]ਸਭ ਦੇ ਸਾਹਮਣੇ।

ਦੇਤਿ ਹੈਂ ਠਾਨੇ ਬਡਿ ਸੇਵਾ[1]। ਨਹਿ ਪਰਖਤਿ ਤੁਝ ਕਿਰਤਿ* ਕੋ[2] ਹਮ ਜਾਨਹਿ ਭੇਵਾ'। ਬਿੱਪ੍ਰ ਭਨਜੋ'ਸੁਨਿ ਗੁਰੂ ਜੀ।ਚਾਹਤਿ ਗੁਜ਼ਰਾਨਾ। ਜੁ ਕਛੁ ਕਹਹਿਂ†ਕਾਰਜਕਰੌਂ ਆਲਸ ਬਿਸਰਾਨਾ॥੨੨॥ਅਪਰ ਥਾਨਨਹਿ ਜੀਵਕਾ ਮੈਂ ਭਯੋ ਖਿਡਾਵਾ। ਜਾਗ੍ਰਤਿ ਰਾਖੌਂ ਗੋਦ ਮਹਿ ਬਹੁ ਕਰਿ ਪਰਚਾਵਾ। ਖਰੋ ਫਿਰਤਿ ਹੈਂ ਸਦਨ ਮਹਿ ਜੰਘਾਂ ਥਕਿ ਜੈ ਹੈਂ। ਰਾਖਤਿ ਓਰਧ ਉਠਾਇ ਕੈ ਨਹਿ ਬੈਠਨ ਦੇਹੈਂ‡॥੨੩॥ ਦੀਰਘ ਥੂਲ[3] ਸਰੀਰਹੈ ਜਿਸ ਭਾਰ ਘਨੇਰਾ। ਕਰੌਂ ਖਿਲਾਵਨਿ ਗੋਦ ਲੈ ਪਰਚਾਇ ਬਡੇਰਾ।ਅਪਰਨਿ ਢਿਗ ਨਹਿ ਜਾਤਿ ਹੈ ਰਹਿ ਕੌਛਰ[4]ਮੋਰੀ। ਸੁਖ ਸੋਂ ਰਾਖਤਿ ਖੇਲਤੇ, ਜਾਤਿ ਨ ਕਿਤ ਓਰੀ'॥ ੨੪॥ ਪੁਨ ਪ੍ਰਿਥੀਆ ਕਹਿਬੇ ਲਗਜੋ 'ਕਾਰਜ ਇਕ ਮੇਰਾ। ਸਿੱਧ ਹੋਤਿ ਸੋ ਤੋਹਿ ਤੇ ਲਿਹੁ ਧਨ ਬਹੁਤੇਰਾ। ਏਕਬਾਰਿ ਕਰਿ ਲੇਹਿ ਜੇ ਸੁਖ ਹੁਇ ਬਧ-ਸਾਰੀ।ਕਰਨ ਸੁਖਾਰੋ ਤੋਹਿ ਕੋ,ਅਪਰਨਿ ਕਹੁ ਭਾਰੀ'॥੨੫॥ ਬਿੱਪ੍ਰ ਕਹਜੋ 'ਅਸ ਕਾਜ ਕਨਾ ਮੋ ਤੇ ਬਨਿ ਜਾਵੈ। ਜਿਸ ਤੇ ਦਰਬ ਸਮੂਹ ਦਿਹੁ ਤੁਮਰੇ ਚਿਤ ਭਾਵੈ।ਕਜੋਂ ਨ ਕਰਹੁਂ ਗੋ ਮੈਂ ਤਿਸੈ ਜਿਸ ਤੇ ਸੁਖ ਪਾਊਂ।ਅਪਨੋ ਹਿਤ ਸਗਰੇ ਚਹਤਿ ਕਨਾ ਰੈਕ ਜੁ ਰਾਊ'॥੨੬॥ ਕਹਿ ਪ੍ਰਿਥੀਆ 'ਪ੍ਰਥਮੇ ਸਪਥ ਕਰ ਲੇਹਿ ਜਨੇਊ[5]। ਮੈਂ ਭੀ ਊਚਰੌਂ ਸਪਥ ਕੋ ਤੁਝ ਕੋ ਧਨ ਦੇਊਂ। ਮੋਰ ਤੋਰ ਚਹੁ ਸ਼ੁੰਨ ਤੇ ਸੁਨਿ ਹੈ ਨਹਿ ਪੰਚੋ[6]।ਦੋਨੋ ਕੋ ਬਿਸਵਾਸ ਹੁਇ ਸੰਸੈ ਨਹਿ ਰੈਚੋ ॥੨੭॥ ਸਪਥ ਕਰਨਿ ਤੇ ਹੋਤਿ ਦ੍ਰਿੜ੍ਹ,ਸੰਦੇਹਿ ਨ ਹੋਵੈ।ਧੀਰਜ ਉਪਜੈ ਦੁਹਨਿ ਕੇ ਸਿਧ ਕਾਰਜ ਜੋਵੈਂ। ਲੇਹੁ ਜਨੇਊ ਹਾਥ ਗਹਿ ਨਹਿ ਕਹੂੰ ਬਖਾਨੋ।ਤਨ ਮਨ ਤੇ ਬਲ ਬੁੱਧਿ ਤੇ ਤੁਮਰੋ ਹਿਤ ਠਾਨੋ'॥੨੮॥ਸੁਨਤਿ ਬਿੱਪ੍ਰ ਨੇ ਬਚ ਕਹੇ ਗਹਿ ਹਾਥ ਜਨੇਊ। 'ਗੋਪ ਬਾਤ ਜਿਮ ਤੁਮ ਕਹੋ,ਨਹਿ ਕਹੂੰ ਕਹੇਊ'।ਜੋ ਮੁਝ ਤੇ ਹੁਇ ਆਇ ਹੈ ਤੌ ਮੈਂ ਕਰਿ ਦੈਹੌਂ।ਨਾਂਹਿ ਤ ਇਸ ਕੀ ਸਪਥ ਮੁਝ ਨਹਿ ਆਨ ਸੁਨੈ ਹੌਂ'॥੨੯॥ਸੁਨਿ ਪ੍ਰਿਥੀਏ ਧੀਰਜ ਭਈ ਨਿਜ ਕਪਟ ਸੁਨਾਵਾ। 'ਹੇ ਦਿਜ! ਅਬਿ ਉਪਕਾਰ ਕਰਿ ਧਨ ਲਿਹੁ ਮਨ ਭਾਵਾ। ਹਰਿਗੋਬਿੰਦ ਕੋ ਦੇਹੁ ਬਿਖ ਇਹ ਕਾਰਜ ਮੇਰਾ। ਸੱਲਜ ਰਿਦੈ ਕਰਤ।

---

[1](ਤਲਬ) ਥੋੜ੍ਹੀ ਦੇਂਦੇ ਹਨ ਤੇ (ਤੂੰ) ਸੇਵਾ ਬਹੁਤ ਕਰਦਾ ਹੈਂ। [2](ਸੇਵਾ ਦੀ) ਤੇਰੀ ਕਿਰਤ ਨੂੰ। [3]ਬੜਾ ਮੋਟਾ। [4]ਕੁਛੜ, ਗੋਦੀ। [5]ਸੌਂਹ ਖਾਹ ਹਥ ਵਿਚ ਜਨੇਊ ਲੈਕੇ। [6]ਪੰਜਵਾਂ (ਕੰਨ) ਨਾ ਸੁਣੇ। [7]ਨਹੀਂ ਕਿਸੇ ਨੂੰ ਕਹਾਂਗਾ। *ਪਾ:-ਕਰਤ ਹੋ। †ਪਾ:-ਕਹਹੁ।

‡ਪੰਜ ਬਰਸ ਦੇ ਬਾਲਕ ਨੂੰ ਕੌਣ ਚੁਕੀ ਫਿਰਦਾ ਹੈ ?

ਕਰਕ ਦੁਖ[1] ਦਿਖੈ ਘਨੇਰਾ ॥੩੦॥ ਸ਼੍ਰੀ ਅਰਜਨ ਸੁਤ ਬਿਨ ਰਹੈ, ਗੁਰਤ[1] ਹਮ ਪਾਵਹਿ। ਨਾਂਹਿ ਤ, ਇਨ ਕੇ ਬੈਸ ਤੇ ਕਨੌਂ ਹੁੰ ਨ ਕਰ ਆਵਹਿ। ਲੇਹੁ ਰਜਤਪਣ ਪੰਚਸੈ ਹਮ ਤੇ ਤਤਕਾਲਾ। ਸਰਬ ਆਰਥਲ ਲਗਿ ਰਹਹੁ ਸੁਖ ਦੇਹਿ ਬਿਸਾਲਾ[2] ॥ ੩੧ ॥ ਸੁਨਿ ਦਿਜ ਨੇ ਤੁਸ਼ਨਿ ਕਰੀ ਪੁਨ ਪ੍ਰਿਥੀਆ ਭਾਖੈ। 'ਮੋਹਿ ਜਨੇਊ ਕੀ ਸਪਥ ਧਨ ਕਹਨੋ ਨ ਰਾਖੈਂ[2]। ਅਪਰ ਰੀਤਿ ਖਾਤਰਜਮਾ[3] ਜਿਮ ਹੋਵਹਿ ਤੇਰੀ। ਹਮ ਨਹਿੰ ਕੂਰ ਬਖਾਨਤੇ,ਕਨੌਂ ਚਿੰਤ ਘਨੇਰੀ॥੩੨॥ ਇਹੁ ਕਰਨੋ ਤੁਝ ਕੋ ਸੁਗਮ ਨਿਤ ਰਖਹਿੰ ਉਛੰਗਾ। ਕਿਸਹੂੰ ਬਿਧਿ ਮੁਖ ਦੀਜੀਏ ਨਹਿੰ ਦੇਖਹਿ ਗੰਗਾ। ਅਪਰ ਨ ਕੋ ਰਖਵਾਰ ਹੈ ਤੁਝ ਪਰ ਬਿਸਵਾਸਾ। ਦੇ ਬਿਖ ਮ੍ਰਿਤਕ ਕਰੀਜੀਏ ਕਹਿ–ਸੂਲ ਪ੍ਰਕਾਸ਼ਾ[4]–॥੩੩॥ਕੋਇ ਨ ਜਾਨੈ ਬਿਖ ਦਈ ਸਭਿ ਸੂਲ ਪਛਾਨਹਿ।ਤੋਂ ਕਹੁ ਨਹਿੰ ਕਿਹ ਭਾਂਤਿ ਡਰ ਹਮ ਪਖ ਕੋ ਠਾਨਹਿੰ। ਜੇ ਕੋਈ ਤਵ ਨਾਮ ਲੈ ਡਾਂਟਹੁ ਬਹੁ ਤਾਂਹੀ। ਨਤੁ ਆਵਹੁ ਹਮਰੇ ਸਦਨ ਕਿਸ ਦੇਵਹਿੰ ਨਾਂਹੀ[5]॥੩੪॥ਦਰਬ ਲੋਭ ਤੇ ਫਿਰ ਗਯੋ ਦਿਜ ਮੁਢ ਬਡੇਰਾ।ਕਹਨੋ:'ਗੰਗ ਸੁਧਿ ਨਿਤ ਰਖੈ ਲਖਿ ਸੰਝ ਸਵੇਰਾ। ਨਹੀਂ ਅਪਰ ਕੀ ਚੌਕਸੀ[6] ਲਾਗੈ ਨਿਜ ਕਾਜਾਘਰ ਅੰਤਰਿ ਸੈਂ ਰਾਖਤੋ ਜਹਿੰ ਸਕਲ ਸਮਾਜਾ[7] ॥੩੫॥ ਕਹਿ ਪ੍ਰਿਥੀਆ 'ਬਲ ਬੁੱਧਿ ਕਰਿ ਛਲ ਠਾਨਹੁ ਐਸੇ। ਘਰ ਮਹਿੰ ਬਿਖ ਦਿਹੁ ਲਖੈ ਨਹਿੰ ਗੰਗਾ ਕਿਮ ਜੈਸੇ।ਪੁਨ ਤੁਝ ਕੋ ਕਿਛੁ ਡਰ ਨਹੀਂ ਆਵਹੁ ਮੁਝ ਪਾਸੂ'।ਇਸ ਪ੍ਰਕਾਰ ਦਿਜ ਦ੍ਰਿਢ ਕਿਯੋ ਸਭਿ ਦੇ ਭਰਵਾਸੂ ॥ ੩੬ ॥ ਅਪਰ ਬਹੁਤ ਮਸਲਤ ਕਰੀ ਕਹਿੰ ਲਗਿ ਲਿਖਿ[7] ਸੋਊ। ਕਪਟ ਕਰਨਿ ਕਹੁ ਪਾਪਮੈਂ[8] ਪਾਪੀ ਬਡ ਦੋਊ। ਬਹੁਤ ਬਾਤ ਪਰਪੱਕਜ ਕਰਿ ਦਿਜ ਗੁਰ ਘਰ ਆਵਾ।ਪ੍ਰਿਥੀਏ ਨੇ ਜੋ ਬਿਖ ਦਈ ਸੋ ਸਿਰ ਧਰਿ ਲਯਾਵਾ॥੩੭॥ਦੋਹਰਾ॥ਪਾਹਨ ਸੋਂ ਪੀਸਨਿ ਕਰੀ ਅਤਿ ਸੂਖਮ ਤਿਸ ਰਾਤਿ।ਪੁਰੀ ਬਾਂਧਿ ਸਿਰ ਮਹਿੰ ਧਰੀ– ਉਠਿਕਰਿ ਦੈਹੌਂ ਪ੍ਰਾਤ–॥੩੮॥ਰੈਨਸੈਨ ਕਰਿਪਰਿ ਰਹੇ ਐਨਗੁਰੁ ਕੇ ਬਿੱਪ੍ਰ। ਪ੍ਰਾਤ ਹੋਤਿ ਜਾਗਤਿ ਭਏ ਕਰਨੋ ਪਾਪ ਚਹਿ ਛਿੱਪ੍ਰ॥੩੯॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਬਿੱਪ੍ਰ ਬਿਖ ਦੈਨ' ਪ੍ਰਸੰਗ ਬਰਨਨੰ ਨਾਮ ਪੰਚਦਸ਼ਮੋ ਅੰਸੂ ॥੧੫॥

[1]ਪੀੜਾ ਕਰਦਾ ਹੈ। [2]ਕਿਹਾ ਹੋਯਾ ਧਨ ਨਹੋਂ ਰੱਖਾਂਗਾ। [3]ਤਸੱਲੀ। [4]ਕਹਿਣਾ ਕਿ ਸੂਲ ਪ੍ਰਗਟਿਆ ਹੈ। [5]ਕਿਸੇ ਤਰ੍ਹਾਂ (ਅਸੀਂ ਤੈਨੂੰ) ਨਹੀਂ ਦੇਵਾਂਗੇ (ਉਨ੍ਹਾਂ ਦੇ ਹੱਥ)। [6]ਖਬਰਦਾਰੀ। [7](ਸੋਂ) ਲਿਖਾ। [8]ਪਾਪ ਵਿਚ ਕਪਟ ਕਰਨ ਨੂੰ(ਅ) ਪਾਪ ਚੁਪ।

੧੬. [ਕੁੱਤਾ ਜ਼ਹਿਰ ਵਾਲਾ ਦਹੀਂ ਖਾ ਮਰ ਗਿਆ]।

ਦੋਹਰਾ। ਭਈ ਪ੍ਰਾਤ ਉਠਿ ਬਿੱਪ੍ਰ ਨੈ ਹਰਿ ਗੋਬਿੰਦ ਲੈ ਗੋਦ। ਇਤ ਉਤ ਲਗਜੋ ਖਿਲਾਵਨੇ ਰੰਗਾ ਦਿਖਤਿਪ੍ਰਮੋਦ॥੧॥ਨਿਸਾਨੀ ਛੰਦ॥ਦਾਸੀ ਦਧਿ ਲਯਾਵਤਿ ਭਈ ਬਹੁ ਮਧਰ ਮਲਾਈ[1]। ਅਲਪ ਕਟੋਰਾ ਰਜਤ[2]ਕੋ ਜਿਸ ਮਹਿ ਨਿਤ ਖਾਈ। ਤਬਿ ਦਿਜ ਨਿਜ ਕਰ ਮੋਂ ਲਿਯੋ ਸਭਿ ਆਂਖ ਬਚਾਏ। ਘਰ ਉਪਰ ਘਰ[3]ਗਯੋ ਤਹਿੰ ਨਹਿ ਅਪਰ ਦਿਖਾਏ॥੨॥ਧਰਜੋ ਕਟੋਰਾ ਤਾਕ ਮਹਿੰ[4] ਸੋ ਪਰੀ ਨਿਕਾਰੀ॥ਦਧਿ ਮਹਿ ਦੀਨਸਿ ਝਾਰਿ ਕਰਿ ਬਿਚ ਅੰਗੁਰੀ ਮਾਰੀ। ਨੀਕੋ ਦਿਯੋ ਮਿਲਾਇ ਕੈ ਨਹਿ ਲਖੀਅਹਿ ਨਜਾਰੇ। ਧਰਕਤਿ ਛਾਤੀ ਤ੍ਰਾਸ ਕਰਿ,ਇਤ ਉਤਹਿ ਨਿਹਾਰੇ ॥੩॥ ਬਿੱਪ ਛਿੱਪ੍ਰ ਕੋ ਕਰਤਿ ਭਾ ਗਹਿ ਹਾਥ ਕਟੋਰਾ। ਲਗਜੋ ਪਿਲਾਵਨਿ ਉਪਰੋ ਕਰਿ ਮੁਖ ਕੀ ਓਰਾ। ਸ਼੍ਰੀ ਗੁਰ ਹਰਿ-ਗੋਬਿੰਦ ਜੀ ਸਭਿ ਅੰਤਰਜਾਮੀ। ਨਾਕ ਔਂਠ ਫੇਰਜੋ ਬਦਨ ਲਖਿ ਕੈ ਦਿਜ ਖਾਮੀ[5]॥੪॥ ਦਿਜ ਨੇ ਬਲ ਤੇ ਮੋਰ ਮੁਖ ਕਿਯ ਸਮੁਖ ਕਟੋਰਾ। ਬਾਕ ਕ੍ਰੂਰ ਤੇ ਝਿਰਕਤੋ 'ਹਾਊ ਇਤ ਓਰਾ। ਆਵਹਿ[6] ਗਹਿ ਲੈ ਜਾਇਗੋ ਨਾਤੁਰ ਦਧਿਪੀਜੈ॥ਅਧਿਕ ਮਧੁਰ ਹੈ ਸ੍ਵਾਦਮੈਂ ਨਹਿ ਦੇਰਿਕਰੀਜੈ'॥੫॥ਹਰਿਗੋਬਿੰਦ ਸ਼੍ਰੀ ਗੁਰ ਤਬੈ ਜਾਨਜੋ–ਮਖ ਲਾਵੈ'। ਛਲ ਤੇ ਬਲ ਕੋ ਕਰਤਿ ਹੈ ਬਿਖ ਦੁਜਨ[7] ਪਿਲਾਵੈ–। ਨਿਜ ਕਰ ਸੋਂ ਬਿਖ ਦਧੀ ਮਿਲਿ[8]ਦੀਨੋ ਸੁ ਹਟਾਈ। ਨਿੱਕਟ ਨ ਮੁਖ ਕੋ ਕਰਤਿ ਭੇ ਇਤ ਉਤ ਫਿਰਿ ਜਾਈ ॥੬॥ ਬਿੱਪ੍ਰ ਕ੍ਰੋਧ ਕੋ ਕਰਿ ਤਬਹਿ ਤਾੜਤਿ ਝਿੜਕੰਤਾ। ਗਹੇ ਹਾਥ ਦੈ ਹਾਥ ਇਕ ਬਲ ਸਕਲ ਕਰੈਤਾ॥ਦੁਤਿਯ ਹਾਥ ਸੋਂ ਦਧਿ ਗਹਜੋ ਮੁਖ ਬਲ ਕਰਿ ਲਾਯੋ॥ਨੇਤ੍ਰ ਦਿਖਾਵਤਿ ਲਾਲ ਕਰਿ ਬਛ ਤ੍ਰਾਸ ਉਪਾਯੋ ॥ ੭ ॥ ਹਰਿ ਗੋਬਿੰਦ ਮੁਖ ਬਲ ਧਰੇ ਚਿੰਘਾਰ ਪੁਕਾਰੀ[9]। ਜ਼ੋਰ ਕਰਜੋ ਊਚੇ ਮਹਾਂ ਰੋਦਤਿ ਰਵ ਭਾਰੀ[10]। ਦਧੀ ਲਗਾਈ ਅਧਰ ਸੋਂ ਦਿਜ ਅਧਮ ਸੁ ਜੋਰੇ[11]।ਤਉ ਸ਼ਬਦ ਅਤਿਸਿਸ ਕਰਜੋ ਇਤ ਉਤ ਮੁਖ ਮੋਰੇ॥੮॥ਕਰ ਪਕਰੇ ਕਰਿ ਜੋਰ ਸੋਂ ਦਧਿਦਿਜ਼ਿ ਮੁਖਫੇਰੀ। 'ਕਜਾ ਹੋਵਹਿ ਹੈ ਤੋਹਿ ਕੋ'ਊਚੇ ਇਮ ਟੇਰੀ।'ਜੇ ਨਹਿੰ ਪੀਵਤਿ ਅਬਿ ਭਲਾ

---

[1]ਮਿੱਠੀ ਮਲਾਈ ਵਾਲੀ ਦਹੀਂ। [2]ਚਾਂਦੀ ਦਾ। [3]ਭਾਵ ਚੁਬਾਰੇ ਤੇ। [4]ਬਾਰੀ ਵਿਚ। [5]ਬ੍ਰਾਹਮਣ ਦੀ ਖੁਟਿਆਈ। [6]ਹਊਆ ਇਸ ਪਾਸਿਓਂ ਆਵੇਗਾ। [7]ਮੂੰਹ ਨੂੰ ਲਾਂਵਦਾ ਹੈ। [8]ਦੁਰਜਨ। ਖੱਟਾ [9]ਵਿਚ ਜ਼ਹਰ ਮਿਲੀ ਦਹੀਂ। [10]ਚੀਕ ਮਾਰੀ। [11]ਭਾਰੀ ਅਵਾਜ਼ ਨਾਲ ਰੋਏ। [12]ਹੇਠਾਂ ਨਾਲ ਦਿਜ ਪਾਪੀ ਨੈ ਜੋਰੇ ਜੋਰੀ।

ਆਵਤਿ ਹੈ ਹਾਊ[1]। ਗਹਿ ਲੇਵਹਿ,ਛੋਰਹਿ ਨਹੀਂ,ਮੈਂ ਤੌ ਚਲਿ ਜਾਊਂ"॥੯॥ ਫੇਰ ਘੋਰ ਬਹੁ ਕਰਤਿ ਹੈ ਕਬਿਹੂੰ ਪਰਚਾਵੈ। ਹਾਥ ਗ੍ਰੀਵ ਦਿਢ ਗਹਿ ਰਹਨੋ ਦਧਿ ਸਮੁਖ ਲਿਜਾਵੈ।–ਏਕਬਾਰਿ ਕਿਮ ਪੀਯ ਲੈ–ਚਾਹਤਿ ਚਿਤ ਮਾਂਹੀ। –ਬਹੁਰ ਕਰਹਿ ਰੋਦਨ ਅਧਿਕ ਮੁਝਰੋ ਡਰ ਨਾਂਹੀ–॥੧੦॥ ਕੰਪਤਿ ਕਰ ਤ੍ਰਾਸਤਿ ਰਿਦਾ ਧੀਰਜ ਸਭਿ ਨਾਸ਼ਾ।–ਰੁਦਤਿ ਪਸਾਰਤਿ ਬਦਨ ਜਬਿ ਦਧਿ ਕਰਿ ਮੁਖ ਪਾਸਾਪਾਵੈਂ,ਕਿਮਹੂੰ ਲੈਂਘਾਇ ਲੇ ਉਦਰੈਂਤਰਿ[2] ਜਾਵੈ। ਪੁਨ ਚੋਰੀ ਛਪਿ ਜਾਇਗੀ ਕਾਰਜ ਬਨਿ ਆਵੈ–॥ ੧੧ ॥ ਰੁਦਤਿ ਪੁਕਾਰੇ ਉਚ ਭਖਿ ਦੇ ਦੁਰਿ ਸੁਨਾਈ।ਸ਼ੋਨ ਪਰੀ ਧੁਨਿ ਗੰਗਕੇਬੈਠੀਜਿਸ ਥਾਈਂ।ਆਤੁਰ ਸ਼ਬਦ ਦੁਖਾਰਤੋ ਜੋ ਸੁਨਨੋ ਨ ਜਾਈ। ਦੌਰਤਿ ਸ਼੍ਰੀ ਅਰਜਨ ਨਿਕਟ ਤੂਰਨ ਚਲਿ ਆਈ॥੧੨॥'ਹਰਿ ਗੁਰਿੰਦ ਕਿਤ ਰੁਦਤਿ ਹੈ ਬਹੁ ਬਜ਼ਾਕੁਲ ਬਾਨੀ।ਸੁਨਿਯਤਿ ਉਚ ਪੁਕਾਰਤੋ ਅਤਿ ਸੰਕਟ ਸਾਨੀ'। ਸ਼੍ਰੀ ਗੁਰ ਭਾਖਤਿ 'ਪ੍ਰਾਤ ਤੇ[3] ਦਿਜ ਗੋਦੀ ਲੀਨੋ । ਊਪਰ ਲੇ ਘਰ ਮਹਿ ਗਯੋ ਕਛੁ ਜਾਇ ਨ ਚੀਨੋ'॥੧੩॥ਹੋਲ ਪਿਖਨੋ ਉਰ ਗੰਗ ਕੇ ਗੁਰ ਦਾਸ[4] ਪਠਾਯੋ।'ਛਿੱਪੂ ਬਿਲੋ-ਕਹ ਜਾਇ ਕਰਿ ਕੈਸੇ ਰੁਦਨਾਯੋ'। ਦੌਰਤਿ ਦਾਸ ਪਹੁਚਿਓ ਜੰਹਿ ਏਕਲ ਠਾਂਢੋ[5]।ਹਾਥ ਬਿਖੈ ਦਧਿ ਲੈ ਰਹਨੋ ਛੋਰੇਕਰਗਾਢੋ[6]॥੧੪॥'–ਰੁਦਨਾਯੋਕਿਮ' ਬਿੱਪ੍ਰ ! ਤੁਮ–ਗੁਰ ਸੁਨਿ ਕਰਿ ਪੂਛਾ'। ਕਹਤਿ ਸੁ 'ਮੈ ਦਧਿ ਪਜ਼ਾਵਤੋ' ਬੋਲਤਿ ਛਬਿ ਛੂਛਾ[7]। 'ਨਹਿ ਪੀਵਤਿ ਇਮ ਜਾਨਿਕੈ ਝਿਰਕਨੋ ਡਰਪਾਯੋ। ਤੂੰ ਭੀ ਪਿਖਿ ਅੰਬਿ ਖਰੋ ਰਹੁ' ਪੁਨ ਮੁਖ ਢਿਗ ਲਜ਼ਾਯੋ॥੧੫॥ ਹਾਥ ਸਾਥ ਤੇ ਹਟਕਿ ਕੈ ਪਿਖਿ ਨਾਕ ਚਢਾਯੋ[8]।ਦੇਖਿ ਦਾਸ ਨਿਜ ਨੈਨ ਤੇ ਗੁਰ ਤੀਰ ਬਤਾਯੋ।ਬਹੁਰ ਪਠਨੋ'ਅਬਿ ਜਾਇਕੈਆਨਹੁ ਹਮਪਾਸੋ।ਕਨੋਂ ਨਹਿੰ,ਪੀਵਤਿ ਦਧੀ ਕੋ ਬਡ ਰੁਦਨ ਪ੍ਰਕਾਸ਼ੇ ॥੧੬॥ ਦਧਿ ਸਮੇਤ ਆਨਹੁ ਦੁਹਨਿ ਕਜ਼ਾ ਕਾਰਨ ਹੋਵਾ।ਅਪਨਿ ਹਦੂਰ ਖਵਾਇ ਹੈਂ,ਦੇਖਹੁ ਕਿਮ ਰੋਵਾ'। ਦਾਸ ਗਯੋ ਤਿਨ ਪਾਸ ਪੁਨਿ ਆਨੇ ਗੁਰ ਤੀਰ।ਬਿਨਾਂ ਲਖੇ[9] ਦਿਜ ਮੁਢਕੋ ਬਿਨ ਸਮੋ ਸਭਿ ਧੀਰ॥੧੭॥ਸ਼੍ਰੀਗੁਰੁ ਅਰੁ ਗੰਗਾ ਖਰੀ ਨੰਦਨ ਕੋਹੇਰ।ਝਲਕਤਿਨੇਤ੍ਰ

---

[1]ਹਉਆ। [2]ਪੇਟ ਵਿਚ। [3]ਸਵੇਰ ਤੋਂ। [4]ਗੁਰੂ ਜੀ ਨੇ ਦਾਸ। [5]ਇਕੱਲਾ ਖੜਾ ਹੈਸੀ। [6]ਤਕੜੇ ਹਥ (ਫੜੇ ਹੋਏ) ਛੋੜ ਦਿਤੇ। [7]ਕਿਉਂ ਰੁਵਾਇਆ ਵੀ ? [8]ਭਾਵ ਮੂੰਹ ਦਾ ਰੰਗ ਉੱਡਿਆ ਹੋਇਆ (ਬ੍ਰਹਮਣ ਦਾ)। [9]ਭਾਵ ਸ਼੍ਰੀ ਹਰਿ ਗੋਵਿੰਦ ਜੀ ਨੇ। [10]ਗੁਰੂ ਅਰਜਨ ਜੀ ਦੇ ਲਖੇ ਬਿਨਾਂ ਹੀ ।

ਬਿਸਾਲ ਜੁਗ ਜਲ ਭਰਨੋ ਘਨੇਰਾ। ਮੁਖ ਬਜਾਕੁਲ ਕੁਛ ਅਧਰ ਸੋਂ ਦਧਿ ਲਾਗਿ ਰਹਨੋ ਹੈ। ਸੁਬਕਤਿ ਰੋਦਤਿ[1] ਅਧਿਕ ਹੀ ਬਹੁ ਕਸ਼ਟ ਲਹਨੋ ਹੈ॥ ੧੯॥ਪਿਤ ਕੀ ਦਿਸ਼ਾ ਬਿਲੋਕਤੇ ਅਜ਼ਮਤ ਤੇ ਜਾਨੋ।–ਦੁਸ਼ਟ ਬਿੱਪ੍ਰ ਬਿਖ ਦੇਤਿ ਹੈ–ਸਮਝਾਵਤਿ ਮਾਨੋ। ਪਕਰ ਬਿਖੈ ਮਨ ਗੰਗ ਕੋ[2]–ਕੁਛ ਕਾਰਣ ਭਾਰੀ। ਇਸ ਪ੍ਰਕਾਰ ਖੋਟੋ ਰੁਦਨ ਨਹਿੰ ਕੀਨਿ ਅਗਾਰੀ--॥੧੯॥ ਸ਼੍ਰੀ ਅਰਜਨ ਸਭਿ ਜਾਨਿ ਕੈ ਬੂਝਨੋ ਦਿਜ ਤਾਂਈ। 'ਕਨੋਂ ਨਹਿੰ ਪੀਵਤਿ ਦਧੀ ਕੋ ਬਾਲਕ ਰੁਦਨਾਈ ?'। ਬਿੱਪ੍ਰ ਭਨਨੋ 'ਨਿਤ ਪਿਯਤ ਜਿਮ ਤਿਮ ਆਜ ਪਿਲਾਵੌਂ।ਕਰਤਿ ਹਟਾਵਨਿ ਹਾਥ ਤੇ ਜਥਿ ਮੁਖ ਢਿਗ ਲਜਾਵੌਂ॥੨੦॥ ਮੁਖ ਫੇਰਤਿ ਨਹਿੰ ਸਮੁਖ ਹ੍ਵੈ ਮੈਂ ਕਹਿ ਡਰਪਾਯੋ।ਰੁਦਨ ਪੁਕਾਰ ਅਚਾਨ[3]ਕੈਕਿਮ ਨਹੀਂ ਲਖਾਯੋ[4]'। ਭਨਨੋ ਗੁਰੂ ਨੇ ਸੁਨਿ ਸਕਲ 'ਅਬਿ ਨਿਕਟ ਹਮਾਰੀ। ਦਧੀ ਪਿਲਾਵਹੁ ਸਹਿਜ ਸੋਂ ਹੁਇ ਸਿਸੁ ਅਨੁਸਾਰੀ'॥੨੧॥ਇਮ ਸ਼੍ਰੀ ਗੁਰ ਕੋ ਬਾਕ ਸੁਨਿ ਦਿਜ ਉਰ ਹਰਖਾਯੋ।–ਦੇਵੌਂ ਬਿਖ ਇਨ ਦੇਖਤੇ ਅਵਸਰ ਸ਼ੁਭ ਪਾਯੋ। ਕਪਟ ਨ ਮੇਰੋ ਅਬਿ ਲਖਹਿੰ ਸ਼ੁਭ ਕਾਰਜ ਹੋਵਾ। ਜਾਨਹਿੰਗੇ ਮ੍ਰਿਤੁ ਸੂਲ ਤੇ ਦਧਿ ਸਭਿ ਨੇ ਜੋਵਾ--॥੨੨॥ਤਬਿ ਧੀਰਜਧਰਿਦਧੀਕੋਮੁਖਕੋ ਢਿਗ ਢੋਵਾ[5]।–ਪੀਵਹਿਗੇ ਅਬਿ,ਮ੍ਰਿੱਤੁ ਹੋਇ–ਡਰ ਉਰ ਤੇ ਖੋਵਾ। ਕ੍ਰਿਕੁਟੀਕੁਟਲ[6] ਚਢਾਇ ਕਰਿ ਦ੍ਰਿਗ ਕ੍ਰੂਰ ਦਿਖਾਏ[7]। ਹਟਕਨੋ ਬਾਸਨ ਹਾਥ ਤੇ[8] ਰਿਸ ਕੁਛ ਉਪਜਾਏ॥੨੩॥ਹੈਂਰਿਗੁਬਿੰਦ ਜਥਿ ਇਮ ਕਰੀ ਸ਼੍ਰੀ ਅਰਜਨ ਜਾਨੀ। –ਕਪਟ ਦਧੀ ਮਹਿੰ ਕੁਛ ਕਰਨੋ ਦਿਜਦੁਰਮਤਿ ਠਾਨੀ–।ਲੇਕਰਿ ਅਪਨੀ ਗੋਦ ਮਹਿੰ ਪ੍ਰਿਯ ਨੰਦ[9] ਬਿਠਾਯੋ। ਦ੍ਰਿਗ ਪੌਂਛਤਿ ਦੇ ਪਯਾਰਕੋ ਮੁਖ ਮਧੁਰ ਅਲਾਯੋ ॥ ੨੪॥ ਦਿਜ ਕਰ ਤੇ ਦਧਿ ਕਰ ਲਈ ਪਯਾਵਨ ਪੁਨ ਲਾਗੇ। ਹਰਖਤਿ ਦਿਜ ਭੀ ਕਹਤਿ ਹੈ 'ਕਰੀਅਹਿ ਮੁਖ ਆਗੇ'। ਜਬਹਿ ਕਟੋਰਾ ਢਿਗਬਦਨ ਸ਼੍ਰੀ ਗੁਰ ਨੇ ਕੀਨੋ।ਨੀਚ ਬਿਲੋਚਨ ਕਰਿ ਰਹੇ ਹਟਕਨੋ,ਨਹਿੰ ਪੀਨੋ[10] ॥੨੫॥ ਦਿਖਿ ਦਿਜ ਬਿਸਮੈ ਹੁਇ ਰਹਨੋ–ਅਜ਼ਮਤ ਇਨ ਮਾਂਹੀ। ਦਧ੍ਰੀ ਸਦੋਸ਼[10]ਪਛਾਨਿ ਕੈ ਲਾਵਤਿ ਮੁਖ ਨਾਂਹੀ।ਕੁਛ ਹੁਇ ਜਾਇ ਨ ਅਸ

---

[1]ਭੁਸਕਾਰੇ ਮਾਰਕੇ ਰੋਂਦੇ ਹਨ। [2]ਗੰਗਾ ਦਾ ਮਨ ਪਕੜ ਵਿਚ ਆਇਆ, ਭਾਵ ਸੋਚ ਫੁਰੀ। [3]ਕਿਉਂ ਅਚਾਨਕ ਰੋਣਾ ਕਰਦੇ ਹਨ ਇਹ ਨਹੀਂ ਜਾਣੀਦਾ। [4]ਕੋਲ ਕੀਤਾ। [5]ਭਾਵ ਟੇਢੀਆਂ। [6]ਭਾਵ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਨੇ। [7]ਬਰਤਨ ਹੱਥਾਂ ਨਾਲ ਪਰੇ ਕੀਤਾ। [8]ਪਿਆਰਾ ਪੁੱਤ੍ਰ [9]ਹੋਰ ਦਿੱਤਾ ਤੇ ਪੀਤਾ ਨਾਂ। [10]ਦੂਸ਼ਣ ਵਾਲੀ ਦਹੀਂ।

ਅਬੈ[1] ਮਨ ਕਪਟ ਉਘਾਰੈ–। ਤ੍ਰਸਤਿ ਭਯੋ ਪੁਨ ਮਨ ਬਿਖੈ ਬਹੁ ਗਟੀ ਬਿਚਾਰੈ ॥੨੬॥ ਅਲਪ ਜਾਤਿ[2] ਕੂਕਰ ਹੁਤੋ ਪਿਸਤਾ ਕਹਿ ਜਾਂਹੀ। ਜਿਸ ਪ੍ਰਯੰਕ ਪਰ ਗੁਰ ਥਿਰਹਿਂ ਤਿਸ ਤਰੈ ਰਹਾਹੀ। ਵਹਿਰ ਚਲਤਿ ਕਿਤ ਸੰਗ ਹੁਇ ਪਗ ਪੰਕਜ ਤੀਰਾ। ਰਹਤਿ ਹਦੂਰ ਸਦੀਵ ਹੀ ਜਿਹ ਭਾਗ ਗਹੀਰਾ ॥੨੭॥ਕਰਨੋ ਹਕਾਰਨ ਸ੍ਵਾਨਕੋ ਪਰਯੰਕ ਤਰੇ ਹੈ।ਨਿਕਸਨੋ ਪੂੰਛ ਹਿਲਾਵਤੋ ਦ੍ਰਿਗ ਸਮੁਖ ਕਰੇ ਹੈ। ਤਿਸ ਕੇ ਬਾਸਨ[3] ਗੁਰੂ ਨੇ ਦਧਿ ਕਰ ਤੇ ਪਾਈ। ਭੁੰਚਤਿ ਹੀ ਤਿਸਤੇ ਹਟਨੋ ਮੁਖ ਤਨਕ ਨ ਲਾਈ॥੨੮॥ ਅਜ਼ਮਤ ਗੁਰ ਕੇ ਸ੍ਵਾਨ ਮਹਿ ਜੂਠੋ ਨਿਤ ਖੈਹੈ[4]। ਬਿਖ ਜਾਨੀ ਅਚਵੀ ਨਹੀਂ ਗੁਰ ਕੋ ਸਮਝੈ ਹੈ। ਸਿਰ ਹਿਲਾਇ ਖਰਕਾਇ ਕੈ ਅਪਨੇ ਜੁਗ ਕਾਨਾ–ਬਿਖ ਸਮੇਤ ਇਹੁ ਦਧੀ ਹੈ ਮੈਂ ਕਰੋਂ ਨ ਖਾਨਾ॥੨੯॥ ਅਪ ਗਤਿ ਮੇਰੀ ਹੋਇਗੀ, ਖੋਟੀ ਮ੍ਰਿਤੁ ਪਾਵੋਂ। ਦੁਸ਼ਟ ਦਿਜਾਧਮ[5]ਕੀ ਕ੍ਰਿੰਤ ਕੈਸੇ ਇਸ ਖਾਵੋਂ–ਕ੍ਰਿਯਾ ਕਰਤਿ ਕੋ ਪਰਖ ਕੈ ਗੁਰਬਾਕ ਅਲਾਏ। 'ਤੂੰ ਹਮਰੇ ਨਿਤ ਸੰਗ ਹੈਂ ਇਤ ਉਤ ਸਭਿ ਥਾਏਂ॥੩੦॥ਨਹਿਂ ਬਿਛਰਹਿਂ ਸ਼ੁਭ ਹੋਇ ਗਤਿ ਸੰਦੇਹ ਨ ਕੀਜੈ। ਬਿਦਤਹਿ ਕਪਟ ਜਿ ਦੁਸ਼ਟ ਹੈ ਦਧਿ ਅਬਿ ਸਭਿ ਪੀਜੈ'।ਇਸ ਪ੍ਰਕਾਰ ਗੁਰਤੇ ਸੁਨਤਿ ਤਜਿ ਮ੍ਰਿਤੁ ਕੋ ਤ੍ਰਾਸ।ਬਿਨ ਬਿਲੰਬ ਸਭਿ ਹੀ ਦਧੀ ਪੀ ਕਰਿ ਤ੍ਰਿਪਤਾਸਾ[6] ॥੩੧॥ਬੈਠਿ ਗਈ ਗੰਗਾ ਨਿਕਟਿ ਦਿਜ ਦੁਸ਼ਟ ਬਿਠਾਵਾ।ਅਪਰ ਦਾਸ ਸਿਖ ਪਾਸ ਗਨ ਬੈਠੇ ਤਿਸ ਥਾਵਾ। ਹੇਰਤਿ ਬਿਸਮਤਿ ਚਿਤ ਸਮਸਤ ਕਾਰਣ ਕਜ਼ਾ ਹੋਈ। ਬਿੱਪ੍ਰ ਬਦਨ ਤਬਿ ਪੀਤ ਭਾ ਸਭਿ ਧੀਰਜ ਖੋਈ॥੩੨॥–ਧੜਾ ਪ੍ਰਵੇਸ਼ਨੋ ਜਾਇ ਨਹਿਂ,ਨਭ ਉੱਡਨੋ ਨ ਜਾਈ। ਕਪਟ ਖੁਟਾਈ ਕ੍ਰਿਤੀ ਮਮ ਸਭਿਹੂੰ ਲਖਿ ਪਾਈ–। ਧਰਿ ਮੁਖ ਮੌਨ ਬਿਲੋਕਤੋ ਬੋਲਤਿ ਨਹਿਂ ਕੋਈ। ਅੰਤਰਜਾਮੀ ਧੰਨਿ ਗੁਰ ਉਰ ਸਭਿ ਸੁਧਿ ਹੋਈ॥੩੩॥ਘਟੀ ਏਕ ਮਹਿਂ ਸ੍ਵਾਨ ਸੋ ਗਿਰ ਪਰਨੋ ਜੁ ਠਾਂਢਾ। ਤਰਫਤਿ ਮਾਰਤਿ ਪਗਨਿ ਕਹੁ ਸੰਕਟ ਬਡ ਬਾਢਾ।ਲਾਗੁਲ ਐਂਠਤਿ[7] ਬੈਠਿ ਕਬਿ ਪੈਠਤਿ ਘਰ ਜਾਈ[8]।ਸ਼ਬਦ ਕਰਤਿ ਕਬਿ ਆਇ ਕੈ ਆਗੋਲਿਟ ਜਾਈ॥੩੪॥ਲਾਲ ਬਿਲੋਚਨ ਹੁਇ ਗਏਵਨਾ-ਕੁਲਤਾ ਪਾਏ। ਇਸ ਪ੍ਰਕਾਰ ਸੰਕਟ ਲਹਨੋ ਸਭਿ ਕੇ ਅਗੁਵਾਏ। ਕੇਤਿਕ

[1]ਹੁਣ ਐਸੀ ਕੁਛ (ਗੱਲ) ਨਾ ਹੋ ਜਾਵੇ ਕਿ। [2]ਛੋਟੇ (ਕੱਦ ਵਾਲੀ) ਜਾਤ ਦਾ। [3]ਤਿਸ (ਕੁੱਤੇ) ਦੇ ਭਾਂਡੇ ਵਿਚ। [4]ਖਾਂਦਾ ਸੀ। [5]ਪਾਪੀ ਬ੍ਰਹਮਣ। [6]ਭਾਵ ਕੁੱਤਾ ਦਹੀਂ ਪੀ ਗਿਆ। [7]ਪੂੰਛ ਅਕੜਾਂਦਾ ਹੈ। [8]ਪ੍ਰਵੇਸ਼ ਕਰਦਾ ਹੈ ਘਰ ਵਿਚ ਜਾਕੇ।

ਚਿਰ ਮਹਿੰ ਮਰਿ ਰਹਸੋ ਮੁਖ ਦੀਨਿ ਪਸਾਰੇ।ਦੇਤ ਨਿਕਾਸੇ ਵਹਿਰ ਕੋ ਗਿਰ ਗੁਰੁ ਅਗਾਰੇ॥੨੫॥ਪਗ ਪੰਕਜ ਤਬਿ ਆਪਨੋ ਕੂਕਰ ਕੋਛ੍ਹਾਵਾਗਯੋਬਿਕੁੰਠ ਬਿਬਾਨ ਚਢਿ ਉੱਤਮ ਪਦ ਪਾਵਾ। ਸਭਿ ਦੇਖਤਿ ਵਿਸਮਾਇਗੇ ਕਰਿ ਹਾਂਹਾਕਾਰਾ। ਹਰਿ ਗੋਵਿੰਦ ਉਬਰੇ ਭਲੇ ਜਨ[1] ਸੁਖਦ ਉਦਾਰਾ ॥ ੩੬ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਆ ਰਾਸੇ 'ਬਿਖ ਦੇਨ' ਪ੍ਰਸੰਗ ਬਰਨਨੰ ਨਾਮ ਖੋਡਸਮੋ ਅੰਸੂ ॥ ੧੬ ॥

੧੭. [ਮਰੇ ਦਿਜ ਨੂੰ ਜਿਵਾਉਣਾ ਤੇ ਜ਼ਹਿਰ ਦੇਣ ਦਾ ਕਾਰਨ ਸੁਣਨਾ]।

ਦੋਹਰਾ ॥ ਜਾਨਿ ਖੋਟ ਦਿਜ ਦੁਸਟ ਕੋ ਸ਼੍ਰੀ ਗੁਰ ਸਹਿ ਨ ਸਕਾਇ।ਕ੍ਰੋਧ ਕਰਸੋ ਦੇਖਤਿ ਭਏ ਜਬਹਿ ਸ੍ਵਾਨ ਮ੍ਰਿਤੁ ਪਾਇ॥੧॥ਕਵਿੱਤ॥[2]ਜੈਸੋ ਦੁਖ ਪਾਯੋ ਸ੍ਵਾਨ ਦ੍ਵਜਨ ਮਹਾਨ ਦਿਜ!ਭਯੋ ਪ੍ਰਾਨ ਹਾਨ ਅਬਿ ਹੇਰਤਿ ਅਗਾਰੀ ਤੋਹਿ। ਤੈਸੇ ਪਾਇ ਸੈਕਟ ਬਿਸਾਲ ਤਾਤਕਾਲ ਫਲ,ਮੂਰਖ ਅਜਾਨ!ਜਾਨਿ[3] ਤੇਰੋ ਤਨ ਨਾਸ ਹੋਹਿ'।ਐਸੇ ਗੁਰ ਬੈਨ ਭਨੇ ਸੁਨੇ ਸ਼ੂਨ ਮੁਢ ਬਿੱਪ੍ਰ,ਉਠਸੋ ਸੂਲ ਤੇਹੀ ਛਿਨ ਗਿਰਸੋ ਧਰ ਭਯੋ ਮੋਹਿ[4]। ਲਿਟਤਿ ਕਰਤਿ 'ਹਾਇ ਹਾਇ, ਨ ਸਹਾਇ ਅਬਿ' ਪਰਸੋ ਅਰਿਰਾਇ[5]ਦੁਖ ਪਾਇ ਜੋ ਧਰਤਿ ਦ੍ਵੈਹਿ ॥੨॥ ਏਕ ਘਟੀ ਸੂਲ ਭਯੋ, ਸੈਕਟ ਬਿਸਾਲ ਦਯੋ, ਫੇਰ ਮਰਿ ਗਯੋ ਹਾਥ ਪਾਇਨਿ[6] ਪਸਾਰਿ ਕਰਿ। ਮਰੇ ਦੋਊ ਹੇਰਿ ਕਰਿ, ਬਿਸਮੇ ਬਡੇਰ ਸਭਿ ਕਹੈਂ ਬਾਕ 'ਪ੍ਰਭੂ ਨੇ ਬਚਾਯੋ ਹਿਤ ਧਾਰਿ ਕਰਿ। ਪਾਪੀ ਇਨ ਕੀਨ ਕਹਾਂ ਠਾਨਿਕੈ ਕਪਟ ਮਹਾਂ ਬਿਖ ਕੋ ਪਿਲਾਇ ਰਹਾ, ਪੀਓ ਨ,ਪੁਕਾਰ ਕਰਿ[7]।ਅੰਸ ਜਗਦੀਸ਼ ਕੀ ਸ਼ਰੀਰ ਧਰਸੋ ਆਇ ਕਰਿ, ਨੰਦਨ ਤੁਮਾਰੋ ਕਰਾਮਾਤ ਕੋਉਦਾਰ ਕਰਿ ॥੩॥ ਆਪ ਅਵਤਾਰ ਤੁਮ ਸਮ ਜਾਯੋ ਆਤਮਜ[8], ਅਪਰ ਜਿ ਹੋਤਿ ਮਾਰਿ ਦੇਤਿ ਨ ਬਚਤਿ ਹੈ।ਲੇਗਯੋ ਇਕਾਕੀ,ਬਿਖ ਪਾਇ ਕੈ ਦਯੋ ਕੋ ਮੂਢ ਓਜ ਤੇ ਪਿਲਾਇ ਰਹਸੋ,ਕਸੋਂ ਹੂੰ ਨ ਅਚਤਿ ਹੈਂ[9]।ਸ਼੍ਰੀ ਹਰਿਗੋਵਿੰਦ ਕੀਨਿ ਜਤਨ ਬਿਲੰਦ ਆਪ, ਮਾਰਸੋ ਮਹਾਂ ਪਾਪੀ,ਪਾਪ ਪਾਵਕ ਤਚਤਿ ਹੈ[10]। ਆਜ ਭੀ ਜਨਮ ਨਯੋ ਭਯੋ ਬਡੇ ਭਾਗ ਜੁਤ, ਉਘਰਿਓ ਕਪਟ ਕੈਸੇ ਮੂਢ ਤੇ ਪਚਤਿ ਹੈਂ[11] ॥ ੪ ॥ ਕੀਨਿ ਕਸੋਂ ਕੁਕਰਮ ਅਧਰਮੀ ਭਰਮ ਕਰਿ ਕੈਨੇ ਸਿਖਲਾਯੋ ਬਿਖ ਦੈ ਕੈ ਸਿਸੁ ਮਾਰਨੋਂ। ਮਹਾਂ ਦੁਰਬੁੱਧੀ ਨਹੀਂ ਪਾਪ ਕੀ

[1]ਦਾਸਾਂ ਦੇ। [2]ਜਾਣ ਲੈ। [3]ਉਸੇ ਖਿਨ ਸੂਲ ਉਠਿਆ ਤੇ ਮੂਰਛਤ ਹੋਕੇ ਧਰਤੀ ਤੇ ਡਿਗ ਪਿਆ। [4]ਅਰਜ਼ਾ ਕਰਕੇ। [5]ਪੈਰਾਂ ਨੂੰ। [6]ਪੁਕਾਰ ਕੀਤੀ (ਭਾਵ ਗੁਰੂ ਹਰਿਗੋਬਿੰਦ ਜੀ ਨੇ)। [7](ਆਪਣੇ) ਵਰਗਾ ਪੋਦਾ ਕੀਤਾ ਹੈ ਸਪੁੱਤ੍ਰ। [8]ਨਾਂ ਪੀਤੀ (ਸ਼੍ਰੀ ਬਾਲਕ ਜੀ ਨੇ)। [9]ਅਗਨੀ ਵਿਚ ਤਪਦਾ ਹੈ। [10]ਮੂਰਖ ਤੂੰ ਕਿਵੇਂ ਪਰ ਸਕਦਾ ਹੈ ਭਾਵ ਕਪਟ ਨਹੀਂ ਲੁਕ ਸਕਦਾ

ਪਛਾਨ ਕਰੀ, ਦਿਜ ਕੋ ਜਨਮ, ਪੈ ਚੰਡਾਰ ਕ੍ਰਿਤ ਕਾਰਨੋ[1]। ਜੈਸੋ ਕਾਜ ਕਰਨੋ ਤੈਸੋ ਪਾਯੋ ਹੈ ਬਿਲੰਬ ਬਿਨ, ਮੂਰਖ ਮਹਾਨ ਕੀਨਿ ਕਾਹੂੰ ਨੇ ਸਿਖਾਰਨੋ[2]। ਪਰਨੋ ਹੈ ਕੁਰੂਪ ਹੋਰਿ ਸ਼੍ਰੀ ਗੁਰੂ ਜੀ ਤਿਸੀ ਬੇਰ ਸ਼ਬਦ ਬਨਾਯੋ ਫੇਰ ਕੀਨਸਿ ਉਚਾਰਨੋ ॥ ੫ ॥ ਸ੍ਰੀ ਮੁਖਵਾਕ ॥ ਛੈਰਉ ਮਹਲਾ ੫ ॥

ਲੇਪੁ ਨ ਲਾਗੋ ਤਿਲਕਾ ਮੂਲਿ ॥ ਦੁਸਟੁ ਬ੍ਰਾਹਮਣੁ ਮੂਆ ਹੋਇਕੈ ਸੂਲ ॥ ੧ ॥ ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥ ਪਾਪੀ ਮੂਆ ਗੁਰ ਖਰਤਾਪਿ ॥ ੧ ॥ ਰਹਾਉ ॥ ਅਪਣਾ ਖਸਮੁ ਜਨਿ ਆਪਿ ਧਿਆਇਆ ॥ ਇਆਹਾ ਪਾਪੀ ਓਹੁ ਆਪਿ ਪਚਾਇਆ ॥ ੨ ॥ ਪ੍ਰਭ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥ ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ ॥ ੩ ॥ ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥ ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥ ੪ ॥ ੯ ॥

ਕਥੋਂ॥ਪਾਪੀ ਦਿਜ ਮਰਨੋ,ਸੂਲ ਕਰਨੋ ਈਸ਼ ਮਹਾਂਰਾਜ ਪਰਨੋ ਢਲ ਭਰਨੋ ਦੁਖ, ਜੀਵਬੋਕੀ ਹਾਨਕੀਨਿ[3]।ਜੈਸੇ ਮਾਤ ਪਿਤ ਨਿਜਪੁੱਤ੍ਰ ਕੋਬਚਾਇਲੈਤਿ ਤੈਸੇ ਨਿਜ ਦਾਸਕੋ ਭਯੋਹੈ ਰਖਵਾਰ ਚੀਨਿ। ਨਿੰਦਕ ਹਮਾਰੇ ਜੋ ਸ਼ਰੀਕਨਿ ਕਲੰਕ ਮਹਾਂ, ਕਾਰੋ ਮੁਖ ਕਾਰਸ ਪਖਾਰੇ ਤੇ ਨ ਹੋਇਹੀਨ[4]।ਦਿਨੋਦਿਨ ਹੈ ਸਵਾਈ ਪ੍ਰਭੂ ਨੇ ਲਗਾਈ ਅਸ ਕੁਲ ਤੇ ਨ ਜਾਇ ਅਪਜਸ ਯੌਂ ਕਮਾਇ ਲੀਨਿ॥੬॥ਦਾਸ ਸਿੱਖ ਬ੍ਰਿੰਦ ਦੇਖਿ ਨਿੰਦਤਿ ਅਸ਼ੇਖ ਤ੍ਰਸ-ਕਲੁਖ ਬਿਸ਼ੇਖ ਕੀਨਿ,ਕੌਨੇ ਸਿਖਲਾਇ ਕਰਿ?।ਕਾਂਕੇ ਬਿਨ ਪੂਰੇ[5]ਕਨੋਂ ਕਰਤਿ ਦਿਜ ਲੇਖ ਬਿਨ ?–ਸਭਿਨਿ ਕੋ ਮਨ ਇਮ ਆਵੈ ਬਿਸਮਾਇ ਕਰਿ। ਸ਼੍ਰੀ ਹਰਿਗੋਬਿੰਦ ਚੰਦ ਆਰਜਾ ਬਿਲੰਦ ਇਨ, ਕੌਨ ਪ੍ਰਾਨ ਭੰਗ ਸਕੈ ਪ੍ਰਭੂ ਜੇ ਸਹਾਇ ਕਰਿ। ਦਾਸਨ ਕੇ ਗੋਪ[6] ਤ੍ਰਾਸ ਨੰਦ ਕੋ ਉਬਾਰੋ ਕਨੋਂ ਨ, ਭਏ ਅਵਤਾਰ ਗੁਰੂ ਨਾਨਕ ਜੀ ਆਇ ਕਰਿ॥੭॥ ਕੂਕਰ ਬਿਲੋਕ ਕਰਿ ਕ੍ਰਿਪਾ ਕੋ ਕਰਤਿ ਗੁਰ,ਗੁਨ ਕੋ ਉਚਰ ਕਰਿ ਦਾਸਨਿ ਸੁਨਾਯੋ ਹੈ। 'ਰਹਨੋ ਹਮ ਸੰਗ, ਜਬਿ ਬੈਠਤਿ ਪ੍ਰਯੰਕ ਪਰ, ਤਰੇ ਰਹੈ ਪਰ', ਨਹਿੰ ਅਪਰ ਸਿਧਾਯੋ ਹੈ।ਪਨਹੀ ਕੋ ਪਾਵਤਿ ਨਿਹਾਰਤਿ ਉਠਤਿ ਚਲੈ, ਖਰੇ ਹੋਰਿ ਖਰੋ ਰਹੈ ਲਾਂਗੁਲ ਹਿਲਾਯੋ ਹੈ।ਐਸੋਮਤਵਾਨ ਸ੍ਵਾਨ ਦੁਲਭ ਨ ਆਵੈ ਪਾਨ'ਆਗਸ਼ਾ ਦੀਨਿ ਖੱਛਨ ਸੋਂ ਛਿੱਤ ਮੇ ਦਬਾਯੋਹੈ॥੮॥ ਪਰਨੋ ਦਿਜ ਹੋਰਿ,ਫੇਰ ਰੀਗਾ ਕਰ ਜੋਰ ਕਹੈ'ਮਰਨੋ ਇਹ ਪਾਪੀ,ਪੈ ਪ੍ਰਗਟ ਪਾਪ ਭਯੋ ਨਾਹਿਕੌਨ ਹੋਤ ਬਿਖ ਦੇਖ ਮਾਰਨੋ ਚਹੈ

[1]ਚੂਹੜੇ ਦਾ ਕੰਮ ਕੀਤਾ। [2]ਭਾਵ ਮਰ ਗਿਆ। [3]ਅਹਾਂ ਕਲੰਕ ਰੂਪ ਕਾਲਖ ਨਾਲ ਮੂੰਹ ਕਾਲਾ ਹੈ ਧੋਤਿਆਂ ਕਾਲਖ ਨਹੀਂ ਉਤਰੇਗੀ। [4]ਕਿਸਦੇ ਪੂਰੇ ਬਿਨਾ। [5]ਰੱਖਜ਼ਾ ਕਰਨ ਵਾਲੀ [ਸੰਸ:, ਗੋਪ=ਰਖਜ਼ਾਕਰ]। [6]ਹੋਠਾਂ ਪਿਆ ਰਹੇ।

ਨੰਦ ਮੋਰੋ, ਯਾਂਕੋ ਕੌਨ ਕਾਜ ਹੌਤਿ ਠਾਨੈ ਪਾਪ ਜਿਸੀ ਚਾਹਿ?।ਕੈਧੌ ਸਿਖ-ਲਾਯੋ ਕਿਨ,ਬਨੈ ਜੌਊ ਦੁਸ਼ਮਨ,ਆਗੈ ਉਤਪਾਤ ਕੀਨਿ,ਬਸਤਿ[1]ਵਡਾਲੀ ਮਾਂਹਿ?।ਨਿਰਨੈ ਭਯੋ ਨ ਏਹਿ,ਸਭਿਕੋ ਸੰਦੇਹਰਹਜੋ,ਗਯੋ ਤਮਾਗ ਦੇਹਿਕੋ ਬਤਾਇਦੇਹਿ ਬਾਤ ਯਾਹਿ॥੬॥ਆਪਕੇ ਬਚਨਤੇ ਉਠਜੋਹੈ ਸੂਲ,ਮਰਜੋਏਹਿ ਪ੍ਰਭੂ ਜੀ,ਜਿਵਾਵੋ,ਨਹਿੰ ਮਾਰਨ ਕਰੀਜੀਏ। ਏਕ ਦਿਜ ਦੇਹਿ ਦੂਜੇ ਖੋਇ ਹੈ ਸੰਦੇਹ ਸਭਿ, ਛਲ ਕੋ ਬਤਾਇ ਦੇਹਿ, ਬੂਝਿ ਇਸ ਲੀਜੀਏ। ਸਭਿ ਕੋ ਪ੍ਰਤੀਤਿ ਆਇ, ਦੇਯ ਗੋ ਸੁਨਾਇ, ਨਹਿੰ ਗੋਪ ਕੋ ਰਖਾਇ[2],ਇਸ ਮੁੱਖ ਤੇ ਸੁਨੀਜੀਏ। ਆਪ ਕੇ ਸ਼ਰੀਕ ਬਿਨ ਪਾਪ ਅਸ ਕਰੈ ਕੌਨ, ਤਊ ਬਿੰਦ ਲੌਕਨ ਮੈਂ ਦਿਜਤੇ ਕਹੀਜੀਏ॥੨੦॥ਔਰਸੁਨੋ ਬਾਤ,ਲੋਕਨਿੰਦਾਕੋ ਬਖਾਨ ਕਰੈਂ ਬਿਪ੍ਰ ਮਾਰਨੋ ਧਾਮ ਬਿਖੈ,ਭੇਦ ਨ ਸਕੈਂਗੋਜਾਨਿ। ਧੇਨੁ ਦਿਜ ਰੱਛਕਹੈ ਬਿਰਦ ਤੁਮਾਰੋ ਭਾਰੋ,ਛਮੋ ਅਪਰਾਧ ਆਪ ਪਾਪੀ ਪੈ ਕ੍ਰਿਪਾ ਕੋਠਾਨ। ਸਹਜ ਸੁਭਾਵ ਹੈ ਕ੍ਰਿਪਾਲਤਾ ਬਿਸਾਲ ਧਰੋ, ਬਿਨੈ ਮੋਰੀ ਮਾਨੀਏ, ਸਦੀਵ ਤੁਮ ਰਾਖੋ ਮਾਨ[3]। ਕਰਜੋ ਜਿਮ ਭਰਜੋ ਤਿਮ,ਮਰਜੋ ਧਰਿ ਪਰਜੋ ਅਬਿ ਛਰਜੋ ਨ ਸ਼ਰੀਕ ਟਰਜੋ ਜਰਜੋ ਨ ਹਰਜੋ ਨ ਮਾਨ[4] ॥੨੧॥ ਗੰਗਾ ਕੇ ਬਚਨ ਸੁਨਿ ਬੋਲੇ ਗੁਰੁ ਅਰਜਨ, 'ਪਾਪੀ ਦੰਡ ਦੇਨਿ ਜੋਗ ਦੋਸ਼ ਨ ਪਛਾਨ ਕੋਇ[5]। ਬਾਲਕ ਹਤਨਿ ਪੁਨ ਨਿਮਕ ਹਮਾਰੋ ਖਾਇ,ਫੇਰ ਗੁਰੁਧਾਮ ਕੋ ਅਦਾਇਬ ਨ ਕੀਨਿ ਜੋਇ।ਐਸੋ ਬਡੋ ਕਲਮਲਧਾਰੀ ਨ ਗਿਲਾਨ ਮਨ[6], ਕੌਨ ਜਾਨੈ ਕੈਸੇ ਕੀਨਿ ਮੂਰਖ ਨਿਲਾਜ ਹੋਇ। ਕਜੋਂ ਤੂੰ ਇਮ ਬਾਤ ਕਹੈਂ ਬਿੱਪ੍ਰ ਕੋ ਜਿਵਾਯੋ ਚਹੈਂ?ਕਾਸ਼ਟ ਮੈਂਪਾਇ ਦਹੈਂ,ਲੇਹਿਫਲਮਿੱਤ੍ਰ ਸੋਇ*[7]॥੨੨॥ਗੁਰੂ ਬਾਕ ਸੁਨਿਕੈ ਬਖਾਨੀ ਗੰਗ ਬਾਨੀ ਪੁਨ, 'ਸੁਨੀ ਮੈਂ ਕਹਾਨੀ ਕਾਨ ਬਡੋ ਪੁਰਖਾਨ ਕੀ।ਤੁਮ ਸੋਂ ਭਨਤਿ ਨ ਬਨਤਿ ਮਹਾਂਮਤਿ ਆਪ,ਤਉਸੁ ਪ੍ਰਸੰਗ ਪਾਇ ਕਹੌਂ ਹਠ ਠਾਨਿ ਕੀ।ਦਿਜ ਦੋਸ਼ਵਾਨਹੋਇ ਦੇਹਿ ਕੋ ਨ ਦੰਡਦੇਹਿ' ਅਪਰ ਅਨੇਕ ਬਿਧਿ ਠਾਨੈ ਜਿਮ ਜਾਨਿ[8] ਕੀ*। ਖੋਟਨਿ ਕੋ ਖੋਟ ਪੂਰਾ-

[1](ਜਦੋਂ) ਵਸਦੇ ਸੀ। [2]ਛਿਪਾ ਨਹੀਂ ਹੋਖੇਗਾ। [3]ਮਾਣ। [4]ਜਰਿਆ ਨਹਾਂ ਤੇ ਮਾਨ (ਆਪ ਦਾ) ਨਹੀਂ ਹਰ ਸਕਿਆ। [5]ਇਸ ਵਿਚ ਕੋਈ ਦੋਸ਼ ਨਾ ਪਛਾਣੋ। [6]ਨਹੀਂ ਨਫਰਤ ਹੈ ਮਨ ਵਿਚ ਜਿਸ ਦੇ (ਐਸੇ ਪਾਪ ਕਰਮ ਵਲੋਂ)। [7]ਦੇਹ (ਮਿੱਤ੍ਰ) ਦਾ ਦੰਡ ਨਾ ਦੇਵੋ। [8]ਜਿਵੇਂ (ਠੀਕ) ਜਾਣੇ।

*ਅੰਕ ੧੨ ਵਿਚ ਕਵਿ ਜੀ ਨਜਾਉਂ ਦੀ ਗੱਲ ਲਿਖ ਰਹੇ ਹਨ ਤੇ ਅੰਕ ੧੩ ਵਿਚ ਹਿੰਦੂ ਮਤ ਦੀ ਗੱਲ ਲਿਖਦੇ ਹਨ। ਹਿੰਦੂ ਰਾਜ ਸਮੇਂ ਬ੍ਰਾਹਮਣਾਂ ਦਾ ਉਹ ਜ਼ੋਰ ਸੀ ਕਿ ਖੁਨ ਕਰਕੇ ਤੇ ਬ੍ਰਾਹਮਣ ਨੂੰ ਸਾਨੋਂ ਨਹੀਂ ਸਨ ਮਾਰਦੇ।

ਟਾਵੈ ਗੋ ਸੁ ਦਿਜ ਜੀਵਿ[1],ਯਾਂਤੇ ਮੇਰੀ ਬੇਨਤੀ ਸੁ ਮਾਨੋ ਤਿਯ ਬਾਨ ਕੀ[2]॥ ੧੩॥ਸ਼੍ਰੀ ਗੁਰੂ ਸੁ ਜਾਨੀ, ਬਿਨੈ ਠਾਨੀ ਮਨ ਮਾਨੀ,ਪੁਨ ਮੰਤ੍ਰ ਸਤਿਨਾਮ ਕੋ ਪਠਨੋ ਹੈ ਜਲ ਹਾਥ ਲੀਨਿ। ਛਿਰਕਨੋ ਬਦਨ ਪਰ ਸਗਰੇ ਸ਼ਰੀਰ ਫੇਰ, ਜੀਵ ਉਠਨੋ ਮੂਢ ਮਤਿ ਕਪਟ ਜੁ ਗੂਢ ਕੀਨਿ*। ਜੈਸੇ ਗਾਢਿ ਨਿੰਦ੍ਰਾ ਮੈਂ ਸੁਪਤਿ ਚਿਰਕਾਲ ਹੂੰਕੋ ਜਾਗਿ ਪਰਨੋ ਤਾਤਕਾਲ ਸਾਰੀ ਸੁਧਿ ਤੈਸੇ ਚੀਨਿ। ਹੇਰੇ ਚਹੂੰ ਓਰ ਬੈਠੇ ਨਰ ਪਰਵਾਰ ਕਰਿ, ਸਿਮਰੀ ਖੁਟਾਈ, ਨਿਜ ਲੋਚਨ ਨਿਵਾਇ ਦੀਨਿ॥੧੪॥ਧਾਰੀ ਉਰ ਸ਼ਰਮ,ਅਧਰਮੀ ਸੋਂ ਗੁਰੂ ਭਨੈਂ:'ਕੈਸੇ ਤੂੰ ਭਰਮਕੈ ਕੁਕਰਮ ਕਮਾਯੋ ਹੈ?।ਲੀਨਿ ਧਨ ਧਾਨ,ਕੀਨਿ ਖਾਨਪਾਨ ਨੀਕੀ ਰੀਤਿ, ਐਸੀ ਬਿਪਰੀਤਿ ਬਿਖੈ ਕਿਮ ਤੂੰ ਲੁਭਾਯੋ ਹੈ ?। ਕੌਨ ਕਾਜ ਤੋਹਿ ਹੋਤਿ,ਪਾਪਕੋਉਦੋਤਿ ਜਬਿ,ਕੈਧੋਂ ਕੁਛ ਦੀਨਿ ਕਿਨਿ ਪਾਪਸਿਖਲਾਯੋ ਹੈ?। ਸਾਚ ਹੀ ਬਤਾਉ, ਨਹਿੰ ਕੀਜੀਏ ਵਲਾਉ, ਮੂਢ ਛੋਰਨੋ ਤੋਹਿ ਮਾਰਬੇ ਕੋ ਯਾਂਨੇ[3]ਬਖ਼ਸ਼ਾਯੋ ਹੈ'॥੧੫॥ਸੁਨਿਕੈਦਿਜਾਧਮ[4]ਸਮੁਖ ਨ ਕਰਤਿਡੀਠ,ਨੀਠ ਨੀਠ ਉਪਰ ਕੋ ਲੋਚਨ ਉਠਾਇ ਹੈ । ਕੰਪਤਿ ਸਰੀਰ,ਉਰ ਧੀਰਜ ਨ[5], ਤ੍ਰਾਸ ਮਰਾਂਭਯੋ ਭਯਭੀਤ†ਕੌਨ ਪੀਰ[6]ਉਪਜਾਇਹੈ।ਮ੍ਰਿਤਕ ਹੈ ਪਰਨੋ ਤਬਿ ਮ੍ਰਿਤਕਾ ਲਗੀਹੈਗਾਤ,ਮੁਖਮੇਂ ਝਗੁਰ[7], ਸੀਸ ਪਾਗ ਤੇ ਨੰਗਾਇਹੈ[8]।ਮਾਨਹੁ ਨਰਕ ਤੇ ਨਿਕਾਸਿ ਕੋ ਬਿਠਾਯੋ ਅਘੀ,ਪੀਤ ਮੁਖ-ਲੋਟਿਬੇ ਤੇ ਭਯੋ ਬਿਕੁ-ਲਾਇ[9]ਹੈ ॥੧੬॥ ਸੂਲ[10]ਨੇ ਸੰਕਟ ਦੀਯੋ ਸੂਲ[11]ਜਨੋਂ ਚੁਭੇ ਹੈ ਤਨ, ਭਯੋ ਅਸ ਸੂਲ[12] ਨ ਬਿਲੋਕਨੋ ਜਾਇ ਪਾਤਕੀ। ਬੋਲਨੋ ਹਾਥ ਜੋਰ ਕਰਿ ਚੋਰ ਸਮ ਘੋਰ ਅਘੀ, 'ਛੋਰਤੋ ਬਤਾਵੋਂ ਬਾਤ ਭਈ ਜਿਮ ਘਾਤਕੀ। ਪ੍ਰਿਥੀਏ ਬੁਲਾਯੋ ਮੋਹਿ, ਬੋਲਿ ਕੈ ਲੁਭਾਯੋ ਧੋਹਿ,ਠਾਨੈ ਬਹੁਦ੍ਰੋਹ[13],ਕ੍ਰੋਹ[14]ਮਹਾਂਉਤ-ਪਾਤ ਕੀ। ਮੇਰੋ ਸਨਮਾਨ ਕਰਿ,ਮਧੁਰ ਬਖਾਨ ਕਰਿ, ਸੋਛਨਾ ਯੌਂ ਮਹਾਨ ਕਰਿ, ਬਾਰਤਾ ਸੁ ਰਾਤਿ ਕੀ[15]॥੧੭॥–ਪੰਚ ਸੈ ਰਜਤਪਨ ਦੇਵੋਂ ਏਕਬਾਰ

[1]ਜੀਉਂ ਕਰਕੇ। [2]ਇਸਤ੍ਰੀ ਸੁਭਾਵ ਦੀ। [3]ਭਾਵ ਮਾਤ ਗੰਗਾ ਜੀ ਨੇ। [4]ਪਾਪੀ ਬ੍ਰਾਹਮਣ। [5]ਨਹੀਂ ਹੈ। [6]ਸੂਲ। [7]ਝੱਗ। [8]ਨੰਗਾ ਹੈ। [9]ਬਿਆਕੁਲ। [10]ਪੇਟ ਪੀੜ। [11]ਲੰਮਾਂ ਕੰਡਾ। [12]ਕਲੇਸ਼। [13]ਵੈਰ। [14]ਕ੍ਰੋਧ। [15]ਇਹ ਅੱਜ ਰਾਤ ਦੀ ਗੱਲ ਹੈ।

*ਬ੍ਰਾਹਮਣ ਦਾ ਆਪਣੇ ਪਾਪ ਦਾ ਇਕਰਾਰ ਕਰਨਾ ਤਾਂ ਉਸ ਵੇਲੇ ਕੁਦਰਤੀ ਬਾਤ ਸੀ, ਜਿਦੋਂ ਫੜੇ ਜਾਕੇ ਆਪਣੇ ਪ੍ਰਾਣ ਬਚਾਉਣ ਲਈ ਉਸ ਦਾ ਤਰਲਾ ਜ਼ਰੂਰ ਸੱਚ ਦਾ ਇਕਰਾਰ ਕਰਵਾਉਂਦਾ ਹੈ ਤਾਂਹੀ ਖਿਮਾਂ ਦਾ ਯਾਚਕ ਬਣਾਉਂਦਾ ਹੈ। †ਪ।–ਭਯਭੀਰ।

ਗਿਨ, ਫੇਰ ਸੁਧਿ ਲੇਉਂ ਤੋਰੀ ਸਦਾ ਗੁਜ਼ਰਾਨ ਕੀ—। ਭਾਵੀ ਤਬਿ ਪੂਰਨੋ ਮੋਹਿ,ਮਾਨ ਲੀਨਿ ਭਨੀ ਤਿਨ[1], ਸੰਖੀਆ ਮੰਗਾਇ ਕਰਿ ਦੀਨ ਨਿਜ ਪਾਨਕੀ[2]। ਲਜਾਧੋ ਮੈਂ ਤਗਰ, ਪੂਰੀ ਬਾਂਧਿ ਕਰਿ ਧਰੀ ਸਿਰ, ਭੋਰ ਹੋਤਿ ਦਧਿ ਮੈਂ ਮਿਲਾਈ ਹੋਤ ਖਾਨ ਕੀ[3]। ਮੱਤ ਮੋਰੀ ਹਾਨ ਕੀ[4], ਦ੍ਰਿੜਾਈ ਪਾਪ ਠਾਨ ਕੀ,ਭੂਮਾਈ ਯੌਂ ਅਜਾਨ ਕੀ[5] ਨ ਕੀਨਿ ਬਾਤ ਸਜਾਨ ਕੀ ॥ ੧੮ ॥ ਸ਼੍ਰੀ ਹਰਿ ਗੁਬਿੰਦ, ਕਰਾਮਾਤ ਮੈਂ ਬਿਲੰਦ,ਜਾਨਿ ਪਾਨ ਤੇ ਹਟਾਇ[6],ਨਹੀਂ ਪਾਨ ਕਰੀ ਤੁਮਾਗ ਦੀਨਿ। ਦੋਨਿ ਬਿਖ ਕਾਰਨ ਉਚਾਰਨ ਕਰਜੋ ਹੈ ਸਭਿ, ਆਪਹੋ ਕ੍ਰਿਪਾਲ ਛਿਮਾ ਛਿਤ ਕੇ ਸਮਾਨ ਚੀਨਿਲੋਭੁ ਕੀਲਹਿਰਨੇ ਕਹਿਰ ਉਪਜਾਯੋ ਉਰ,ਪਤਿਤ ਉਧਾਰਨ ਕੋ ਰਾਵਰਿ ਬਿਰਦ ਕੀਨਿ[7]।ਬਖਸ਼ੋ ਖਤਾ ਕੋ, ਕਹਜੋ ਸਾਚ ਮੈਂ ਪੜਾ ਕੋ ਅਬਿ,ਕਰੋ ਨ ਭਰੋਸ ਵਾਂਕੋ[8]ਪਾਪ ਮੈਂ ਪ੍ਰਬੀਨ ਪੀਨ[9]॥੧੯॥ਸ੍ਰੈਯਾ॥ਸ਼੍ਰੀ ਗੁਰ ਨੇ ਸੁਨਿ ਸਾਚ ਭਨਜੋ ਜਬਿ[10]ਹੋਏ ਕ੍ਰਿਪਾਲ ਬਖਾਨਤਿ ਬੈਨਾ।[10]ਕੀਨਿ ਖਤਾ ਜਿਨਕੀ ਤੁਝਨੇ ਤਿਨ ਆਗੈ ਬਿਨੈ ਕਰਿ ਹੈਮਨ ਦੈਨਾ[10]।ਸੋ ਬਖਸ਼ੋ,ਸ਼ਰਨੀ ਪਰੀਏ,ਅਪਰਾਧ ਅਸਾਧਨ[11],ਤੇ ਜਿਨ ਭੈ ਨ॥ ਮਾਤ ਕੀ ਗੋਦ ਮੈਂ ਬੈਠੇ ਬਿਰਾਜਤਿ ਜਾਂਹੀ ਕੇ ਨਾਮ ਤੇ ਹੈਸੁਖਚੈਨਾ[9]॥੨੦॥ ਸ਼੍ਰੀਹਰਿਗੋਬਿੰਦ ਕੀ ਦਿਸ਼ ਹੈ ਦਿਜ ਬੈਨਤੀ ਵਾਕ ਕਹੋ ਸਮੁਦਾਈ। "ਸੇਵਕ ਮੈਂ ਸਭਿ ਸੇਵ ਕਰੋਂ ਤੁਮ, ਦੇਵਨ ਦੇਵ ਸਭੈ ਜਗਰਾਈ[12]। ਮੈਂ ਮਤਿਹੀਨ ਕਰਜੋ ਅਪਰਾਧ ਛਮੋ ਪ੍ਰਭੁ ਆਪ ਪਰਜੋ ਸ਼ਰਨਾਈ[13]। ਯੌਂ ਕਹਿਕੇ ਪਗ ਪੰਕਜ ਉਪਰ ਸੀਸ ਧਰਜੋ ਪਰਿਕੈ ਅਗਵਾਈ ॥੨੧॥ ਸੈਮਝ ਸ਼੍ਰੀ ਪਿਤ ਕੋ ਚਿਤ ਜਾਨਿ[14]ਦਯਾਨਿਧਿਬਾਨ[15]ਭਬੈ ਹੁਇ ਆਈ। ਕੀਨਿ ਮਹਾਂਅਪਰਾਧ ਜਿਨੇ ਬਖਸ਼ਜੋ ਬਿਨਤੀ ਸੁਨਿਕੈ ਸਹਸਾਈ[16]।ਨਾਢ[17]ਨੇ ਹਾਥ ਪਸਾਰ ਭਬੈ ਤਿਹ ਮਾਥ ਧਰਜੋ ਦੁਤਿ ਸਾਥ[18]ਸੁਹਾਈ। ਏਕ ਗਰੀਬ ਨਿਵਾਜ ਗੁਰੂ ਬਿਨ ਆਨ ਕੇ ਬੀਚ ਕਹਾਂ ਬਨਿਆਈ॥੨੨॥ ਐਸੋ ਬਡੋ ਅਪਰਾਧ ਕਰਜੋ ਜਿਨ ਪ੍ਰਾਨਕੇ ਹਾਨ ਲੌ ਕੀਨਿ ਉਪਾਈ[19]।ਪਾਤਕ ਬਾਲਕ ਘਾਤਕਕੋ ਪੁਨਿਅੰਨ

[1]ਉਸਦੀ ਆਖੀ। [2]ਆਪਣੇ ਹੱਥੀਂ। [3]ਖਾਣ ਲਈ। [4]ਨਾਸ਼ ਕੀਤੀ। [5]ਮੈਂ ਮੂਰਖ ਦੀ। [6]ਜਾਣ ਕਰਕੇ, ਹੱਥ ਨਾਲ ਹਟਾ ਦਿੱਤੀ। [7]ਤੁਸਾਂ ਨੇ ਆਪਣਾ ਬਿਰਦ ਬਨਾਯਾ ਹੈ—ਪਤਿਤ ਉਧਾਰਨ। [8]ਛਾਵ ਪ੍ਰਿਥੀਏ ਦਾ। [9](ਬਾਹਮਨ ਨੇ) ਜਦ ਸੱਚ ਬੋਲ ਦਿੱਤਾ ਤਾਂ। [10]ਦੀਨ ਮਨ ਹੋਕੇ। [11]ਅਸਾਧ ਅਪ੍ਰਾਧ=ਘੋਰ ਪਾਪ (ਅ)ਅਸਾਧੂਆਂ ਛਾਵ ਦੁਸ਼ਟਾਂ ਦੇ ਪਾਪਾਂ ਤੋਂ। [12]ਦੇਵਤਿਆਂ ਦੇ ਦੇਵ ਜਗਤ ਦੇ ਰਾਜੇ ਹੋ। [13]ਸ਼ਰਨੀ ਆਇ ਕਰਕੇ। [14]ਪਿਤਾ ਜੀ ਦੀ ਮਰਜ਼ੀ ਚਿਤ ਵਿਚ ਜਾਣਕੇ। [15]ਸੁਭਦ। [16]ਹੇਰੀ। [17]ਸ਼੍ਰੀ ਹਰਿਗੋਬਿੰਦ ਜੀ। [18]ਸ਼ੁਦਰੜਾ ਨਾਲ। [19]ਪ੍ਰਾਣ ਹਨਨ ਦਾ ਉਪਾਉ ਕੀਤਾ।

ਤੇ ਲੈਨ ਗੁਰੂ ਘਰ ਖਾਈ। ਸੋ ਤਤਕਾਲ ਬਿਨੈ ਸੁਨਿ ਕੈ ਫਰਿ ਦੀਨੋ ਨਿਹਾਲ ਪਿਖੈਂ ਸਮੁਦਾਈ।ਏਕ ਗਰੀਬ ਨਿਵਾਜ਼ ਗੁਰੂ ਬਿਨ ਆਨਕੋ ਬੀਚ ਕਹਾਂ ਬਡਿਆਈ ॥ ੨੩ ॥ ਦੋਹਰਾ ॥ ਇਸ ਪ੍ਰਕਾਰ ਬਖਸ਼ਨੋ ਸੁ ਦਿਜ ਗੁਰੂ ਗਰੀਬ ਨਿਵਾਜ਼।ਮਾਤਪਿਤਾ ਦੇਖਤਿ ਅਨੰਦ ਅਰੁ ਸਿਖਦਾਸ ਸਮਾਜ॥੨੪॥ ਮਹਿਮਾ ਮਹਾਂ ਪ੍ਰਮਾਨ ਤੇ ਮਹਾਂਪੁਰਖ ਸੁਖਕੰਦ[1]ਗੁਰ ਘਰ ਮਹਿ ਅਵਤਾਰ ਲਿਯ ਸ਼੍ਰੀ ਹਰਿਗੋਵਿੰਦ ਚੰਦ॥੨੫॥ਭਯੋ ਨਰਨ ਸਮੁਦਾਇ ਭਹਿ ਬੈਠਿਰਹੋ ਪਰਵਾਰ। ਬਿਸਮਹਿ ਅਖਿ ਦੀਰਘ ਪਿਖਨੋ ਬਖਸ਼ਨੋ ਬਹੁਰ ਉਦਾਰ॥੨੬॥ 'ਦਾਤਾ ਹੋਵੈਂ ਅਧਿਕ ਹੀ ਜਬੈ ਤਨੂੰ ਬਲ ਜ੍ਞਾਨ'। ਕਰਹਿ ਨਿਹਾਲ ਅਨੇਕ ਹੀ ਜੋ ਇਨ ਕੇ ਬਿਦਮਾਨ[2] ॥ ੨੭ ॥ ਇੱਤਮਾਦਿਕ ਕੀਰਤਿ ਕਰਤਿ ਭਰਤਿ ਹਰਖ ਉਰ ਬੀਚ । ਕ੍ਰੋਰ* ਜਤਨ ਕੋਈ ਕਰਹੁ ਕਿਮ ਹੁਇ ਇਨਕੀ ਮੀਚ॥੨੮॥ਧਾਇ ਹਤੀ,ਪੰਨਗ ਹਨਨੋ,ਦਿਜ ਕੋ ਕੀਨ ਬਿਨਾਸ। ਉਲਟ ਪਰਤਿ ਹੈ ਤਿਨਹੁ ਪਰ, ਬੁਰਾ ਜੁ ਚਹਿ ਕਰਿ ਆਸ ॥ ੨੯ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰਾਸੇ 'ਬਿੱਪ ਮਿਤ੍ਰਤ ਜੀਵਾਰਬੋ' ਪ੍ਰਸੰਗ ਵਰਣਨੰ ਨਾਮ ਸਪਤਦਸਮੋ ਅੰਸੂ ॥੧੭॥

੧੮. [ਪ੍ਰਿਥੀਏ ਦਾ ਬਰਜਨਾ]।

ਦੋਹਰਾ ॥ ਸਗਰੇ ਸੁਨਤਿ ਪ੍ਰਸੰਗ ਕੋ ਦਿਜ ਮੂਰਖ ਚਹੂੰ ਓਰ । ਬੋਲੇ ਸ਼੍ਰੀ ਅਰਜਨ ਗੁਰੂ[3]ਕੀਨ ਜੁ ਤੈਂ ਅਘ ਘੋਰ॥੧॥ਸ੍ਰੈਯਾ॥ਸੋ ਪ੍ਰਿਥੀਏ ਮੁਖ ਪੈ ਕਹਿ ਹੈਂ[4] ਤਿਹ ਦੇਹੁ ਮਨਾਇ ਭਨੀ ਜਿਮ ਬਾਨੀ । ਪੰਚ ਸੈ ਦੇਨਿ ਕਹੇ ਤੁਝਕੋ, ਬਿਖ ਕੀ ਜਿਮ ਭਾਂਹੀ ਨੇ ਸੀਖਿ ਸਿਖਾਨੀ । ਪਾਪ ਮਤੀ ਜਿਸ ਕੇ ਨਿਤ ਹੈ ਚਿਤ,ਈਰਖਾ ਆਗਿ ਮੈਂ ਦਾਹਿ ਮਹਾਨੀ । ਸੰਕਟ ਘੋਰ ਘਨੋ ਹੁਇ ਦੇਖਤਿ ਕੀਰਤਿ ਕੋ ਸੁਨਿ ਕੈ ਸੁਖ ਹਾਨੀ'॥੨॥ ਬਿੱਪ੍ਰ ਕਹਯੋ'ਸੁਨਿ ਸ਼੍ਰੀ ਗੁਰ ਪੂਰਨ ਜਸੋਂ ਤਿਸਨੇ ਮੁਝਕੋ ਸਮੁਝਾਈ। ਤਸੋਂ ਤਿਸ ਆਨਨ ਪੈ ਉਚਰੌਂ,ਮਮਨਾਸ਼ ਕੀਓ ਅਸ ਸੀਖ ਸਿਖਾਈ । ਮੈਂ ਗੁਜ਼ਰਾਨ ਕਰੌਂ ਤੁਮਰੇ ਘਰ, ਭੂਰ ਕਲੰਕ ਦੀਓ ਦੁਖਦਾਈ । ਭਾਵੀ ਨੇ ਪ੍ਰੇਰਨ ਕੀਨਿ ਬੁਰੇ ਮਹਿੰ, ਦੋਨਹੁ ਲੋਕ ਮੈਂ ਲੀਨਿ ਗਵਾਈ'॥੩॥ਦੋਹਰਾ॥ਸ਼੍ਰੀ ਅਰਜਨ ਦਿਜ ਸੋਂ ਕਹਯੋ'ਮਹਾਂ ਮੂਢ ਕਸ ਕੀਨਿ?।ਸਾਹਿਬਜ਼ਾਦੇ ਮੋਲ ਕੋ ਪੰਚ ਸਹਸ ਕਰਿ ਦੀਨਿ'॥੪॥ਬਹੁਰ ਕਹਯੋ ਸਿਗ ਦਾਸਿ ਕੇ 'ਧਾਮ ਪ੍ਰਿਥੀਏ ਜਾਇ। ਆਨਹੁ ਸਾਥ ਹਕਾਰ ਕੈ ਲੇਕਰਿ

---

[1]ਸੁਖਾਂ ਦੇ ਮੇਘ। [2]ਜਦੋਂ ਸਰੀਰ ਬਲੀ ਤੇ ਜਵਾਨ ਹੋਵੇਗਾ। [3]ਜੋ ਸਾਹਮਣੇ ਆਵੇਗਾ। [4]ਮੂੰਹ ਤੇ ਕਹੋਂਗਾ ?

*ਪਾ—ਛੋਟ ।

ਹਮਰੋ ਨਾਇ॥੫॥ਕਵਿੱਤ॥ਕਰੋ ਸਨਮਾਨ ਬੋਲਿ ਮਧੁਰ ਮਹਾਨ ਸਾਦਿਆਨੋ ਹਮ ਧਾਮ ਕੋ ਪ੍ਰਸੰਨਤਾ ਉਪਾਇ ਮਨ'। ਗਯੋ ਸੁਨਿ ਦਾਸ ਬੈਠੋ ਪ੍ਰਿਥੀਆ ਅਵਾਸ ਜਿਸ,ਸੀਸ ਕੋ ਨਿਵਾਇ ਅਭਿਬੈਦਨ[1]ਸੁ ਕੀਨਿ ਤਿਨ। 'ਆਪ ਕੋ ਹਕਾਰਨ ਕਰਨੋ ਹੈ ਗੁਰੂ ਅਰਜੁਨ, ਅਬਿ ਹੀ ਉਠੀਜੈ, ਚਲਿ ਮਿਲੀਏ ਬਿਲੰਬ ਬਿਨ'।ਸੁਨਿਕੈ ਹਰਖ ਕਰਿ, ਗਮਨਜੋ ਗੁਰੂ ਕੇ ਘਰਿ,'ਮੋਹਿ ਸਾਥ ਕਾਜਕੋਨ?'ਬੂਝਜੋਦਾਸ ਸਾਥ 'ਭਨਿ'॥੬॥*"ਮੋਹਿਕੈ ਨ ਸੁਧਿਕੋਈ,ਪਠਨੋ ਚਲਿ ਆਯੋ ਇਤ' ਐਸੇ ਬਾਤ ਬੋਲਤਿ ਸੁ ਆਯੋ ਗੁਰ ਧਾਮ ਕੋ। ਕੋਠੇ ਮੈਂ ਬਿਠਾਯੋ ਦਿਜ'ਬੈਲੀਏ ਨ ਬਾਕ ਤੁਮਹਮਰੇ ਬੁਲਾਏਬਿਨ,ਬੈਠ ਇਕਜਾਮ ਕੋ'।ਬਿੱਪ੍ਰ ਨੇ ਅਲਾਯੋ,'ਜਿਮ ਆਪ ਨੇ ਬਤਾਯੋ ਤਿਮ ਕਰੌਂ,ਬੈਠਿ ਰਹੌਂਜਬਿ ਲੌਹੁਮਮ ਨਾਮਕੋ।ਤਬਿ ਮੈਂ ਛਪੀ ਨ ਰਾਖੌਂ,ਜਥਾਰਥ ਸੋਈਭਾਖੌਂ,ਮੁਕਰ ਨ ਈਯਹੀਂ,ਬਿਗਾਰਜੋ ਜਿਮੁ ਕਾਮ ਕੋ'॥੭॥ ਇਤਨੇ ਮੈਂ ਪ੍ਰਿਥੀਆ ਪਹੁੰਚਜੋ ਗੁਰੂ ਪਾਸ ਆਨਿ,ਹੋਤ ਸਨਮਾਨ ਕੇ ਉਠੇ ਹੈਂ ਕੀਨਿ ਬੈਦਨਾ। ਮਧੁਰ ਮਹਾਨਕੋ ਬਖਾਨਿਕੈ ਬਿਠਾਯੋ ਤੀਰ, ਆਪ ਤੇ ਅਧਿਕ ਕਰਿ ਜਾਨਿ ਦੁਖਕੰਦਨਾ[2]। ਨੈਮ੍ਰਿ ਹੋਇ ਬੋਲੇ'ਕ੍ਰਾਤਹਮਰੇ ਬਿਸਾਲ ਤੁਮ,ਆਦਰ ਸਥਾਨਸਦਾਕਹੈਂਹਮ ਮੰਦ ਨਾ[3]*।ਦ੍ਰੋਸ਼ ਕੋ ਨ ਲੇਸ਼ ਲਖਿ,ਆਪ ਤੇ ਵਿਸ਼ੇਸ਼ ਹਮ ਜਾਨਤਿਅਸ਼ੇਸ਼ ਤੁਮ ਬਨਤਿ ਬਿਲੰਦ ਨਾ[4] ॥ ੯ ॥ ਬਡੋ ਭ੍ਰਾਤ ਪਿਤਾ ਕੇ ਸਮਾਨ ਜਗ ਜਾਨਿ ਯਤਿ, ਹਿਤ ਕੋ ਕਰਤਿ,ਇਹੀ ਬਾਰਤਾ ਪ੍ਰਮਾਨ ਕੀ।ਬੈਰ ਮਨ ਠਾਨੈ ਤੌ ਹਮਾਰੇਸੰਗ ਹੋਹਿ ਤੇਰੋ,ਬਾਲਕ ਅਦੋਸ਼,ਨਹੀਂਮਿੱਤ੍ਰ ਸ਼ੱਤ੍ਰੁ ਜਾਨਕੀ।ਖੋਟੋ ਕਾਮੁ ਕੀਨਿ ਬਿਖ ਦਧੀ ਸੌਂ ਦਿਵਾਇ ਦੀਨ, ਬਿੱਪ੍ਰ ਕੋ ਲੁਭਾਇ ਲੀਨਿ, ਪੈਰਨੋ ਦੁਰ ਥਾਨ ਕੀ। ਲਾਜ ਨ ਜਹਾਨ ਕੀ,ਨ ਕੀਨਿ ਕੁਲ ਕਾਨ ਕੀ, ਨ ਰੀਤਿ ਦਯਾਵਾਨ ਕੀ,ਨ ਪਾਪ ਕੀ ਪਛਾਨ ਕੀ॥੯॥ ਜਸ ਕੋ ਨ ਜਾਨਨੋ ਨ ਕਲੰਕ ਕੋ ਪ੍ਰਮਾਨਨੋ,ਹੈ ਅਜਾਨ ਹਿਤ ਹਾਨਨੋ',ਕਾਜ ਠਾਨਨੋ ਮਤਿਮੰਦਕੋ। ਰਾਖੇ ਗੁਰੂ ਨਾਨਕ ਸਹਾਇ ਭਏ ਆਨ ਕਰਿ,ਤੇਰੇ ਮੁਖ ਕਾਲਖ ਲਗਾਈ ਜਿਮ ਚੰਦੁ ਕੋ। ਮਿਟੈ ਨ ਪਖਾਰੀ, ਦਿਨੋ ਦਿਨ ਹੋਇ ਕਾਰੀ ਬਹੁ, ਅਪ-ਜਸ ਭਾਰੀ ਦੁਖ ਕਾਰੀ ਲੈਂ ਬਿਲੰਦ ਕੋ[5]। ਹੰਸਨ ਕੋ ਕੀਚ, ਜਿਮ ਕਾਲਮਃ

[1]ਨਮਸਕਾਰ। [2]ਕਹੁ। [3]ਦਾਸ ਬੋਲਿਆ। [4]ਦੁਖਾਂ ਦੇ ਕੱਟਣ ਵਾਲੇ ਗੁਰੂ ਜੀ ਹੈ। [5]ਭੁਲ ਕਹਿੰਦੇ ਹਾਂ। [6]ਤੁਸੀਂ ਵਡੇ ਨਹੀਂ ਬੋਲਦੇ। [7]ਪਿਆਰ ਦੂਰ ਕੀਤਾ। [8]ਵਡਾ ਤੇ ਦੁਖਦਾਈ ਅਪਜਸ ਲਵੇਂਗਾ। *ਪਾਃ—ਕਹੈਂ ਹਮ ਬੰਦਨਾ।

ਕਮਲ ਬੀਚ,ਤਿਮ ਬੁਧਿ ਨੀਚ ਤੇਰੀ,ਕਰੈਂ ਛੰਦ ਬੰਦ ਕੋ[1] ॥੧੦॥ ਲਾਗਨੋ ਏਕ ਅੰਕ[2] ਹੀ ਕਲੰਕ ਮੁਖ ਤੋਰੇ ਅਬਿ,ਰਹੈ ਚਿਰਕਾਲ, ਦਹੈ ਚਿੱਤ ਕੁਲ ਸੁਨਿ ਸੁਨਿ।ਖੋਟੋ ਤੁਝ ਜਾਨੈਂ,ਮੌਨ ਠਾਨੈ,ਨ ਬਖਾਨੈ ਕਛੁ,ਸੰਗਤਾਂ ਮਝਾਰ ਪਛੁਤਾਵੈਂ ਸੀਸ ਧੁਨਿਧੁਨਿ।ਸੁਨੈਂ ਗੁਰਸਿੱਖ,ਦੀਨੀ ਬਾਲਕਕੋ ਬਿਖ ਇਨ, ਚਾਹੈਂਗੇ ਨ ਮੁਖ ਪਿਖਿ,ਦੋਸ਼ ਮਹਾਂ ਗੁਨਿ ਗਨਿ। ਨਿੰਦ ਕੋ ਉਚਾਰੈਂ, ਤੋਰੀ ਕ੍ਰਿਤ ਕੋ ਧਿਕਾਰੈਂ ਸਭਿ,ਫੈਲੈਜਗ ਸਾਰੈ,ਭਨੈਂ ਆਪਸਮੈਂ ਪੁਨਿਪੁਨਿ'॥੧੧॥ ਕ੍ਰੋਧ ਕਰਿ ਛੋਭ ਸੋਂ ਹੈਕਾਰ ਧਰਿ ਬੋਲਨੋ ਤਬਿ'ਝੂਠੇ ਉਪਾਲੰਭ ਦੇਤਿ ਆਪ ਤੇ ਬਨਾਇ ਕਰਿ।ਹਮਰੋ ਬਿਗਾਰਨੋ ਕਹਾਂ ਜਾਂ ਤੇ ਬਿਖ ਦੇਨਿ ਚਹਾ*,ਮੋਰੋ ਨਾਮ ਕੌਨ ਲੈਤਿ ਦੋਸ਼ ਉਪਜਾਇ ਕਰਿ?। ਕੋਊ ਨਹਿ ਪ੍ਰੇਰਨੋ ਕਬਿ, ਕੂਰ ਕਨੋਂ ਕਹਤਿ ਤੁਮ, ਦੇਖਿ ਨ ਸਕਹੁ ਤੁਹਮਤ[3] ਦਨੋ ਉਠਾਇਕਰਿ।ਹਾਥਨ ਕੋ ਮਲ ਕਰਿ[4] ਬਾਤਨ ਬਨਾਇ ਲੈਤਿ,ਕੌਨ ਕਰਨੋ ਕਾਮ[5] ਨਾਮ ਦੀਜੀਏ ਸੁਨਾਇ ਕਰਿ'॥੧੨॥ਬੋਲੇ ਗੁਰੂ ਅਰਜਨ'ਸੇਵਕ ਉਠਹੁ ਅਬਿ, ਸਾਂਕੁਰ ਕੋ ਛੋਰਿਕੈ[6] ਕਿਵਾਰੋਂ ਕੋ ਉਘਾਰ ਦੇਹੁ'।ਤਾਤਕਾਲ ਉਠਿਕੈ ਨਿਕਾਰਨੋ ਦਿਜ, ਬੈਠੋ ਆਇ ਪ੍ਰਿਥੀਏ ਕੇ ਸਨਮੁਖ,ਚੁਪੈਂ[7] ਦੋਊ ਚੋਰ ਜੇਹ। ਲੋਚਨ ਕੋ ਜੋਰੈ ਨਹਿ,ਬੋਲਨੋਮੁਖ ਲੋਰੈ ਨਹਿ,ਛਪੁਨਕੋ[8]ਟੋਰੈ ਦਾਵ,ਪਾਵਤਿ ਨ ਮਿਸਕੋਹ[9]। ਉਘਰਨੋ ਕਪਟ,ਜਾਤਿ ਨਿਘਰਨੋ ਪ੍ਰਿਥੀ ਕੇ ਬੀਚ[10], ਮੁਖ ਪੈ ਖੁਟਾਈ ਕੀ ਸ਼ਰਮ ਬਰਖਾਇ ਮੋਂਹ[11]॥੧੩॥ਬੋਲਨੋ ਦਿਜ'ਮੂਢ!ਕਨੋਂ ਕਰਯੋ ਥੋ ਕਪਟ ਗੂਢ, ਕੈਸੇ ਗੁਰਬੈਸ ਮੈਂ ਜਨਮ ਤੁਮ ਲੀਨਿਓਂ ?। ਆਪ ਪਾਪ ਕੂਪ ਮੈਂ ਡੁਬਤਿ ਮੋਕੋ ਸੰਗ ਗਹਿ,ਕਰਾਮਾਤ ਸਾਹਿਬ ਸੋਂ ਬੈਰ ਬਡ ਕੀਨਿਓਂ।ਕਿਮ

---

[1](ਤੂੰ ਐਉਂ ਹੈ ਜਿਵੇਂ) ਹੰਸਾਂ ਨੂੰ ਦਿੱਕੜ (ਯਾ ਜਿਵੇਂ) ਕਮਲ ਵਿੱਚ ਕਾਈ, ਇਸ ਤਰ੍ਹਾਂ ਤੇਰੀ ਬੁੱਧੀ ਨੀਚ ਹੈ ਜੋ ਤੂੰ ਛਲਵਲ ਕਰਦਾ ਹੈਂ। [ਕਾਲਮਾ=ਕਾਈ] ਭਾਵ ਇਹ ਕਿ ਗੁਰੂ ਘਰ ਹੰਸ ਤੇ ਕਮਲ ਵਤ ਮੈਲ ਰਹਤ ਤੇ ਕਾਈ ਰਹਤ ਹੈ, ਪਰ ਤੂੰ ਮੈਲ ਤੇ ਕਾਈ ਵਤ ਹੈਂ। ਹੰਸ ਤੇ ਕਮਲ ਮੈਲ ਦੇ ਨਾਲ ਮੈਲੇ ਕਾਲੇ ਨਹੀਂ ਹੁੰਦੇ, ਓਹ ਅੱਕਲ ਤਾਂ ਉਨ੍ਹਾਂ ਨੂੰ ਛੁਹੰਦੇ ਨਹੀਂ ਜੋ ਛੁਹਣ ਤਾਂ ਉਪੱਰ ਰਹਿੰਦੇ ਹਨ, ਉਨ੍ਹਾਂ ਦੀ ਨਿਰਮਲਤਾ ਅਛਾਦਨ ਨਹੀਂ ਹੁੰਦੀ, ਜੈਸੇ ਫੁਰਮਾਯਾ ਹੈ:-'ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ॥ ਜੈਸੇ ਮੈਲੁ ਨ ਲ੍ਹਾਰੀ ਜਲਾ ॥' [2]ਇਕਵਾਰਗੀ ਹੀ। [3]ਊਜ। [4]ਭਾਵ ਜਿਵੇਂ ਮਦਾਰੀ ਹੱਥ ਮਲਕੇ ਚੀਜ਼ਾਂ ਰਚ ਲੈਂਦਾ ਹੈ। [5]ਕਿਸਨੇ (ਇਹ) ਕੰਮ (ਜ਼ਹਿਰ ਦੇਣ ਦਾ) ਕੀਤਾ ਹੈ। [6]ਕੁੰਡਾ ਖੋਲ੍ਹਕੇ। [7]ਸ਼ਰਮੰਦੇ ਹੋਏ। [8]ਲੁਕਣੇ ਦਾ। [9]ਬਹਾਨਾ ਕੋਈ ਨਹੀ ਲੱਭਦਾ। [10]ਧਰਤੀ ਵਿੱਚ ਨਿੱਘਰਦਾ ਜਾਂਦਾ ਹੈ। [11]ਭਾਵ, ਮੁਛੁਕਾ।

*ਪਾ:—ਕਹਾ।

ਲਿਬਹੋ ਗੇ ਦੁਉ ਲੋਕ ਸੁਖ ਖੋ ਗੇ,ਸਭਿ ਨਿੰਦਾ ਜੁਤ ਹੋਰਗੇ, ਦੁਖ ਭੋਗੋਗੇ*, ਮਲੀਨਿਓਂ!। ਮੁਕਰਤਿ ਕੈਸੇ?ਮੋ ਸੋਂ ਕਹਜੋ ਰਾਤਿ ਜੈਸੇਅਬਿ ਸਭਿਨਿਮੈਂ ਤੈਸੇ ਕਹੁ,ਪਾਪ ਮੈਂ ਪ੍ਰਥੀਨਿਓ!'॥੧੪॥ਸੁਨਿਕੈ ਕੁਟਲ ਬਡੋਕਪਟਨਮਾਨੈ,ਪੁਨਿ ਲੋਚਨ ਨ ਨੀਚ ਕਰੈ,ਬੋਲਤਿ ਕਠੋਰ ਬੈਨ। 'ਕਹਾਂ ਭਯੋ ਦਿਜਕੋ ਸਿਖਾਇ ਕੈ ਕਹਾਯੋ ਕੂਰ,ਉਪਾਲੰਭ ਦੋਤਿ, ਤਪਤਾਵੈ ਮਨ ਮੋਹਿ ਭੈ ਨ। ਨਿੰਦਾ ਕੋ ਬਿਥਾਰੈ ਜਗ, ਲੋਕਨ ਮੈਂ ਬਨੈ ਠਗ, ਆਪ ਕੋ ਪਜਾਵੈ, ਅਗ ਪਾਸ ਤੇ[1] ਦਰਬ ਲੈਨ।ਕਰੈਉਤਪਾਤਿ,ਮੈਂ ਨ ਛਰੋਂ ਇਨਬਾਤਨਿਤੇ,ਘਾਤਨਿਬਨਾਵੈ ਸਗਰੇਨ ਕੋ ਸੁਨਾਇ ਦੈਨਿ[2]॥੧੫॥ਜਾਨ ਬਡੋਢੀਠੁ,ਅਵਿਲੋਕਕੈ ਨਿਠੁਰ ਡੀਠ,–ਪਾਪ ਯਾਂਕੋ ਮੀਠ ਹੈ–ਬਿਚਾਰਜੋ ਗੁਰੂ ਅਰਜਨ।–ਔਗੁਨ ਕਰਤ ਨਹੀਂ ਲਾਜ ਕੋ ਧਰਤਿ,ਪੁਨਿ ਥਕਤਿ ਕਠੋਰ,ਬਨੈ ਬਾਤਨ ਮੈਂ ਸੂਰਜਨ[3]। ਆਨਨ ਪੈ ਭਨੈ ਦਿਜ, ਮਾਨਤਿ ਨ, ਕਰੈ ਜਿਵ, ਉਲਟੋ ਸੁ ਕ੍ਰੋਧ ਹੋਤਿ ਦੁਰਮਤਿ ਦੁਰਜਨ। ਜਾਂਕੈ ਹਿਤ ਪਾਪ ਧਰੈ, ਔਗੁਨ ਅਨੇਕ ਕਰੈ ਸੋ ਤੋ ਨਹੀਂ ਪਾਵੈ ਦਈ ਗੁਰਤਾ ਜੁ ਗੁਰ ਜਨ–॥੧੬॥ਫੇਰ ਬੋਲਜੋ ਪਾਪਮਤਿ 'ਅਬਿ ਲੌ ਨ ਕੀਨ ਕੁਛ, ਉੱਦਮ ਕਰੈ ਹੌਂ ਅਸ ਅਧਿਕ ਬਿਚਾਰਿਕੈ।ਪੁੱਤ੍ਰ ਕੇ ਸਮੇਤ ਤੋਹਿ ਜਮ ਕੇ ਨਿਕੇਤ ਪਠੌਂ ਕੌਊਦਿਨ ਬੀਤ, ਲੇਹੁ ਠੀਕ ਉਰ-ਧਾਰਿਕੈ।ਮੈਂ ਤੋ ਬਡੋ ਪੁਤ ਤਜਾਗ ਦੀਨਸਿ ਪਿਤਾ ਨੈ ਆਪ,ਬੈਸ ਮੈਂ ਅਲਪ ਲੀਨਿ ਗੁਰਤਾ ਹੰਕਾਰਕੈ। ਕੋਈ ਤੋ ਕਰੈ ਗੋ ਨਜਾਇ, ਕੈਸੇ ਕੈ ਅੰਨਜਾਇ ਹੋਇ ਨਾਤੁਰ ਅੰਧੋਰ ਪਰੈ ਜਗ ਅਬਿਚਾਰ ਕੈ[4]' ॥੧੭॥ ਸ਼੍ਰੀ ਗੁਰੂ ਬਖਾਨੀ 'ਕੁਛ ਨਈ ਨਹਿੰ ਰੀਤਿ ਠਾਨੀ,ਆਦਿ ਹੂੰ ਤੇ ਚਲੀ ਆਇ ਬਿਦਤ ਜਗੱਤ ਹੈ। ਭਏ ਗੁਰੂ ਨਾਨਕ ਸਪੁੱਤ੍ਰ ਦੋਇ ਮਹਾਂ ਮਤ[5] ਸੇਵਾ ਨਹਿੰ ਲਗੇ,ਲੀਨਿ ਸੇਵਾ ਜੋ ਲਗੱਤਿ ਹੈ[6]। ਦੂਜੇ ਗੁਰੂ ਅੰਗਦ ਉਦਾਰਚਿਤ ਗਯਾਨ ਰੂਪ ਦੋਨੋ ਸੁਤ ਦੀਨਿ ਨਹੀਂ,ਲੀਨਿਜੋ ਭਗਤਿਹੈ[7]।ਤੀਜੇ ਗੁਰੂ ਅਮਰ ਬਿਰਾਜੈ[8],ਤਿਨ ਦੋਇ ਨੰਦ ਛੂਛੇ ਰਹੇ,ਆਨ ਥਾਨ[9] ਜੋਤਿ ਸੁ ਜਗਤਿ ਹੈ[10]॥੧੮॥ਚੌਥੇਗੁਰੂ ਰਾਮਦਾਸ ਪਰਮ ਪ੍ਰਕਾਸ਼ਵਾਨ, ਸੇਵਾ ਕਰੀ ਜਾਨਿਕੈ ਬਿਠਾਇ ਗਾਦੀ

---

[1]ਮੂਰਖਾਂ ਤੋਂ। [2]ਸਾਰਿਆਂ ਨੂੰ ਸੁਨਾਵਣ ਲਈ ਦਾਉ ਰਚਦਾ ਹੈ। [3]ਚਤੁਰ। [4]ਵਿਚਾਰ ਤੋਂ ਬਿਨਾਂ। [5]ਮਹਾਂ ਮੱਤੇ ਹੋਏ[6]ਲੈ ਲਈ(ਉਨ੍ਹਾਂ ਨੇ)ਜੋ ਸੇਵਾ ਵਿੱਚ ਲੱਗੇ ਰਹੇ(ਭਾਵ ਗੁਰੂਅੰਗਦ ਦੇਵ ਜੀਨੇ)। [7]ਲੀਤੀ (ਉਸਨੇ) ਜੋ ਭਗਤ ਸੀ। [8]ਗੱਦੀ ਬੈਠੇ। [9]ਭਾਵ ਗੁਰੂ ਰਾਮਦਾਸ ਜੀ। [10]ਜਾ ਜਗੀ ਹੈ।

*ਪਾ:–ਭੋਗੋਗੇ।

ਹਮ ਕੋ ਜਥਾ ਜੋਗ ਜਾਨੈ, ਕੋ ਅਜੋਗ ਕੋ ਬਖਾਨੈ ਇਸੁ, ਜਹਾਂ ਕਹਾਂ ਮਾਨੈ ਨਹਿੰ ਪਾਵੈ[1]ਅਬਿ ਤੁਮ ਕੋ। ਈਰਖਾ ਕਰੈ ਤੇ ਏਕ ਰਿਦੇ ਕੋ ਸੰਤਾਪ ਲੇਹਿ, ਦੇਖਿ ਦੇਖਿ ਪਾਇ ਦੁਖਿ, ਪਾਇ ਨਹੀ ਸਮ ਕੋ। ਜਤਨ ਅਨੇਕ ਤੇ ਬਿਬੇਕ ਹੀਨ ਗੁਰੂ ਹੈ ਨ, ਕੈਸੇ ਭਾਰ ਧਾਰਿ ਹੈਂ[2], ਬਿਚਾਰ, ਤਮਾਗ ਭ੍ਰਮ ਕੋ[3]॥੧੯॥ ਸੁਨਿ ਕੈ ਸੁ ਪਾਯੋ ਦੁਖਿ, ਬੋਲਜੋ ਕਰਿ ਲਾਲ ਮੁਖਿ[4]ਬੈਠਨਿ ਨ ਦੇਉਂ ਸੁਖਿ ਬਾਤਿ ਜੋ ਬਨਾਈ ਅਬਿਲਘੁਨ ਕੋ ਪਾਸ ਤੇ ਖਸੋਟਤੋ ਜੋ ਬਲੀ ਹੋਇ ਜੈਸੇ ਕੈਸੇ ਮਾਰ ਲੋਤਿ, ਜਾਨਤਿ ਹੈਂ ਲੋਕ ਸਬਿ। ਪਿਤਾ ਕੀ ਕਰੀ ਕੋ ਫੇਰ ਦੇਤਿ ਹੈਂ ਸੁ ਬਲ ਪਾਇ, ਤਿਸੀ ਅਨੁਸਾਰ ਬਨ ਜਾਤਿ ਹੈ ਕਹੈਂ ਜੁ ਸਾਬਧਾਨਿ ਬਲ ਪੈ ਛੁਰੈ ਕੌਨ, ਮੈਂਤੋ ਰਹਜੋ ਮੌਨਿ ਧਰਿ, ਦੇਖਿ ਹੈਂ ਤਮਾਸ਼ੋ ਅਬਿ ਜੋਰਿ ਕਰਿ ਲੇਉਂ ਜਬਿ'॥੨੦॥[5]"ਬਲੀਜੋ ਅਨੀਤਿ ਕਰੈ,ਮਤਿ ਬਿਪ੍ਰੀਤ ਧਰੈ,ਤਾਂਕੋਪ੍ਰਭੂ ਹਰੈ, ਹਾਰ ਜਾਤਿ ਹੈ ਹੰਕਾਰ ਤੇ। ਭਯੋ ਹਰਨਾਖਸ ਪ੍ਰਹਲਾਦ ਸੋਂ ਵਿਰੋਧੀ ਬਡੋ,ਇੰਦ੍ਰ ਕੋ ਨਿਕਾਸ ਦੀਨਿ ਆਯੁਧ ਪ੍ਰਹਾਰ ਤੇ[6]।ਸਹਿ ਨ ਸਕਹਿ ਜਗ-ਤੇਸ਼ ਨਰਸਿੰਘ ਭਯੋ ਲਾਗੀ ਨ ਬਿਲੰਬ ਕੁਛ ਨਖਨ ਸੋਂ ਮਾਰਤੋ। ਬਹੁਰ ਸੁਗ੍ਰੀਵ ਸੰਗ ਬਾਲੀ ਬਲ ਕੀਨਿ ਮਹਾਂ, ਰਾਮਚੰਦ ਆਗੇ ਨਹੀਂ ਅਟਕਿਓ ਬਿਦਾਰਤੋ॥੨੧॥ਕਪਟ ਪ੍ਰਬੀਨ!ਏਪੁਰਾਤਨ ਕਹਾਨੀਸੁਨਿ,ਔਰਭਯੋਰਾਵਨ ਬਿਸਾਲ ਬਲਵਾਨਹੈ।ਜਹਾਂਕਹਾਂ ਓਜ ਤੇ ਅਨੀਤਿ ਮਹਾਠਾਨੀ ਜਗ,ਇੰਦ੍ਰ ਆਦਿ ਦੇਵ,ਨਰ ਦੇਵਨਕੋ[7]ਹਾਨ ਹੈ।ਤਾਪਸੀ ਸੁ ਬੰਸਧਰਿ ਰਾਘਵ[8]ਬਿਸ਼ੇਸ਼ ਬਲ ਕੁਟੰਬ ਅਸੇਸ ਜੁਤ ਕੀਨਅਵਸਾਨ ਹੈ[9]।ਗੰਜਨ ਗਰਬ,ਰਿਪੁ ਭੰਜਨ ਬਿਲੰਦ ਓਜ[10],ਰੰਜਨ ਭਗਤ ਮਧੁਸੂਦਨ ਕੀ ਬਾਨ ਹੈ[11]॥੨੨॥ਪਾਪਮਤੀ! ਔਰ ਸੁਨਿ ਗੁਨਿ ਮਧੁ ਸੂਦਨ ਕੇ,ਭਯੋ ਹੈ ਦੁਜੋਧਨ ਨਰੇਸ਼ ਕੌਰਵਾਨ ਕੋ[12] ਪਾਂਡਵ ਨਿਕਾਰਿਕੈ ਹੰਕਾਰ ਕੋ ਉਦਾਰ ਕਰਿ, ਸਾਰੋ ਰਾਜ ਲੀਨਿ ਜਾਨੈ ਮੋਹਿ ਨ ਸਮਾਨਕੈ[13]।ਬਲ ਤੇ ਅਨੀਤਿਕਰਿ,ਬੁਧਿ ਬਿਪ੍ਰੀਤ ਕਰਿ, ਭਾਨੁਜ ਕੋ[14]ਮੀਤ ਕਰਿ ਮਹਾਂ ਮਨ ਮਾਨ ਕੋ। ਜੰਗ ਬੀਚ ਹਾਰਜੋ, ਮਾਰ ਛਾਰਜੋ,ਨ ਸੰਭਾਰਜੋ ਬਲ,ਕੌਨ ਨ ਬਿਦਾਰਜੋ ਜੋ ਹੰਕਾਰਜੋ ਅਘ ਠਾਨਿ ਕੋ॥੨੩॥ਬਡੋ

[1]ਨਹੀਂ ਪ੍ਰਾਪਤ ਹੋਵੇਗੀ। [2]ਕਿਵੇਂ (ਗੁਰਤਾ ਦੇ) ਭਾਰ ਨੂੰ ਧਾਰ ਸਕਦਾ ਹੈ। [3]ਗੁਰੂ ਅਰਜਨ ਜੀ ਬੋਲੇ। [4]ਸ਼ਸਤ੍ਰ ਮਾਰਕੇ। [5]ਰਿਸ਼ੀਆਂ ਨੂੰ, (ਅ) ਬ੍ਰਹਮਣਾ ਨੂੰ (ਏ) ਰਾਜਿਆਂ ਨੂੰ। [6]ਰਾਮਚੰਦਰ। [7]ਸਾਰੇ ਕੁਟੰਬ ਸਣੇ (ਰਾਵਨ ਨੂੰ) ਨਾਸ਼ ਕੀਤਾ। [8]ਬੜੇ ਬਲੀ ਵੈਰੀ ਦਾ ਨਾਸ਼ ਕਰਨਾ। [9]ਪ੍ਰਸੰਨ ਕਰਨਾ ਭਗਤਾਂ ਨੂੰ ਪ੍ਰਮੇਸ਼ਰ ਦੀ ਬਾਨ ਹੈ। [10]ਕੌਰਵਾਂ ਦਾ ਰਾਜਾ। [11][12]ਮੇਰੇ ਤੁੱਲ ਕੋਈ ਨਹੀਂ'। [12]ਕਰਣ ਨੂੰ।

ਬਡੋ ਗਿਨੈ ਲਘੁ ਭਏ ਤਿਨ ਕੌਨ ਭਨੈ,ਦੁੱਜਨ ਗੁਮਾਨੀ ਹਨੈ,ਥਾਨ ਭਗਵਾਨ ਕੀ। ਤੂੰ ਤੋ ਏਕ ਜੰਤ ਕਹਾਂ ਬਲ ਕੈ ਗਰਬ ਧਰੈਂ,ਬਾਂਕੋ ਰੋਮ ਹੋਇ ਹੈ ਨ ਜਤਨ ਮਹਾਨ ਕੀ[1]। ਸਗਰੇ ਤੁਰਕ ਮਿਲਿ ਆਵੈਂ ਨ ਗੁਰਾਈ ਪਾਵੈਂ ਬਾਦ ਸਭਿ ਜਾਵੈਂ,ਪਛੁਤਾਵੈਂ ਹਿਤ ਹਾਨ ਕੀ।ਐਸੇ ਮਨ ਜਾਨਿ ਕੈ, ਬਿਚਾਰ ਉਰ ਠਾਨਿਕੈ, ਸਮਝ ਲੇਹੁ ਸਯਾਨਿ ਕੈ, ਸਮਾਨ ਮਤਿਵਾਨ ਕੀ[2] ॥ ੨੪॥ ਦੋਹਰਾ॥ ਰਕਤ ਨੈਨ ਦੁਰਬੈਨ ਕਹਿ,ਭੈ ਨ ਹਮੈ,ਛਲ ਐਨ !। ਪਾਇ ਹੈਂ ਨ ਕੁਛ ਲਾਭਕੋ,ਰੈਨ ਸੈਨ ਕਰਿਚੈਨ'॥੨੫॥ਕਬਿੱਤ॥ ਸੁਨਿਜਰ ਗਯੋ,ਦੁਖਥਿਯੋ ਤਪਤਯੋ ਉਰ ਪ੍ਰਿਥੀਆ ਕਹਤਿ ਭਯੋ ਆਂਖੇ ਕਰਿ ਲਾਲਕੋ। 'ਪ੍ਰਿਥੀਆ ਕਹਾਵੋਂ ਤਬ,ਪੁੱਤ੍ਰ ਕੋ ਸਮੇਤ ਜਬਿ ਤੁਮਰੋ ਬਿਨਾਸ਼ ਕਰੌਂ,ਸਾਲਤਿ ਬਿਸਾਲ ਕੋ[3]। ਜਾਇ ਦਿੱਲੀ ਪੁਰਿ ਮੈਂਪੁਕਾਰੌਂ ਜਹਾਂਗੀਰ ਆਗੈ, ਸਗਰੀ ਅਨੀਤ ਕੋ ਸੁਨਾਵੌਂ ਤੋਹਿ ਹਾਲ ਕੋ । ਮੈਂ ਤੋ ਠਾਨਿ ਟਾਲ ਕੋ, ਨ ਆਨਜੋ ਇਤ ਖਯਾਲਕੋ,ਕਰੌਂ ਸੁ ਅਬਿਘਾਲਿ ਕੋ[4]ਤੁਰਕਪਠੌਂਜਾਲਕੋ॥੨੬॥ਭਾਰਜਾਤਨੂਜ ਕੋ ਸਮੇਤ ਤਿਸੀ ਥਾਨ ਬੈਠਿ ਪਕਰ ਮੰਗਾਊਂ ਖੇਦ ਸਾਥ ਤਤਕਾਲ ਕੋ । ਦੁਖਤਿ ਪੁਕਾਰੈਂ ਜਬਿ,ਛੂਟਬੋ ਨਹੋਇਕਿਮ,ਤਬਿਢਲਪੈਹੈਂ ਮੇਰੀਆਂਖਭਈ ਲਾਲ ਕੋ।ਗੁਰਤਾ ਨ ਛੋਰੈਂ ਫੇਰ ਲੈਹੋਂ ਕਰਿ ਜੋਰ ਮਹਾਂ,ਸੁਖ ਸੋਂ ਸੁਪਤ ਸਿੰਘ ਛੋਰਨੋ ਤੈਂ ਕਰਾਲ ਕੋ।ਜੈਸੇ ਹਾਥ ਨਾਲ ਕੋ[5]ਪਕਰ ਲੇ ਬਿਸਾਲ ਕੋ ਨ ਜਾਨੈ ਬਿਖੀ ਬਜਾਲ ਕੋ[6],ਸੁ ਐਸੇ ਜਾਨ ਹਾਲ ਕੋ'॥੨੭॥ਸ਼੍ਰੀ ਗੁਰੂ ਬਖਾਨੀ[7]ਜਗਦੀਸ਼ ਜਿਮ ਠਾਨੀ ਬਿਧਿ, ਸੋਈ ਹਮ ਮਾਨੀ ਸੁਖ ਖਾਨੀ ਮਨ ਜਾਨਿ ਕੈ। ਸ਼੍ਰੀ ਹਰਿ ਗੋਬਿੰਦ ਇਨ ਪੌਤ੍ਰ ਹੈਂ ਬਿਲੰਦ ਬਲੀ, ਪੰਥ ਕੋ ਪ੍ਰਕਾਸ਼ੈ ਗੋ ਬਿਸਾਲ ਤੇਜ ਸਾਨ ਕੈ।ਸਿੱਖਨ ਕੋ ਸਿਖ ਤੇਰੋ ਬੈਸ ਬਨ ਜੈ ਹੈ ਮਿਲਿ,ਪਾਇ ਅਸ ਹੀਨਤਾ ਜੁ ਭਾਖੈਂ ਤੂੰ ਮਹਾਨ ਕੈ।ਅਚਲ ਕਲੰਕਤੇਰੋ ਅਮਿਟ ਮਯੰਕ ਕੋ ਜਸੋਂ[8],ਸੁਨਿ ਸੁਨਿ ਦੁਖੈਂ[9] ਤੇਰੋ ਦੋਸ਼ ਬੁਰੋ ਮਾਨਿ ਕੈ॥੨੮॥ਦੋਹਰਾ॥ਕਰਤਿ ਪਾਪ ਸੁਕਚਤਿ ਨਹੀਂ ਦੁਰਮਤਿ ਮਤ ਸਰ ਧਾਰਿ। ਬਨਿ ਬਨਿ ਦੀਨਿ ਸੁ ਬੇਨਤੀ ਭਾਖਹੁ ਤੁਰਕ ਅਗਾਰ'॥੨੯॥ਅਧਿਕ ਸਪਰਧਾ[10]ਬਧਿ ਚਲੀ ਕਹਿ

---

[1](ਤੈਥੋਂ) ਵਿੰਗਾ ਵਾਲ ਨਹੀਂ ਹੋ ਸਕਦਾ ਬਡੇ ਜਤਨ ਕੀਤਿਆਂ ਭੀ। [2]ਬੁੱਧੀਵਾਨਾਂ ਵਾਂਙੂ। [3]ਵਡੇ ਦੁਖਦਾਈ ਨੂੰ । [4]ਮਿਹਨਤ ਕਰਾਂਗਾ । [5]ਕੋਈ । [6]ਵੱਡੇ ਸੱਪ ਨੂੰ । [7]ਭਾਵ ਗੁਰੂ ਗੋਬਿੰਦ ਸਿੰਘ ਜੀ ਹੋਣਗੇ । [8]ਨਾ ਮਿਟਣ ਵਾਲਾ ਚੰਦ੍ਰਮਾ ਦਾ ਹੈ ਜਿਵੇਂ। [9](ਤੇਰੀ ਵੰਸ਼) ਦੁਖੇਗੀ। [10]ਈਰਖਾ ।

ਸੁਨਿ ਬਾਕ ਕਠੋਰ। ਗਾਰਿ ਦੇਤਿ ਪ੍ਰਿਥੀਆ ਉਠਨੋ ਗਮਨਨੋ ਨਿਜ ਘਰ ਓਰ ॥੩੦॥ ਨਰਕ ਪਰਨ ਕੀ ਕਰਤਿ ਮਤਿ,ਚਿੰਤਾ ਨਦੀ ਬਿਸਾਲ। ਬਹਿਜੋ ਜਾਤਿ ਡੁਬਤਿ ਸਕਲ ਕਲਿਮਲ ਕਲਿਤ ਕਰਾਲ ॥ ੩੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰਾਸੇ 'ਪ੍ਰਿਥੀਆ ਗੁਰ ਬਚਰਤ' ਪ੍ਰਸੰਗ ਵਰਨਨੰ ਨਾਮ ਅਸ਼ਟਦਸਮੋ ਅੰਸੂ ॥ ੧੯ ॥

੧੯. [ਮਹਾਂਦੇਵ ਜੀ ਨੇ ਪ੍ਰਿਥੀਏ ਨੂੰ ਸਮਝਾਉਣਾ]।

ਦੋਹਰਾ ॥ ਪ੍ਰਿਥੀਆ ਗਮਨਤਿ ਧਾਮ ਕੋ ਹਟਿ ਫਿਰ ਠਾਂਢੋ ਹੋਇ।ਕਹਿਨ ਲਗਜੋ ਕਰਿ ਕ੍ਰੋਧ ਕੋ'ਧਨ ਦੇ ਤੁਝ ਸਭਿ ਕੋਇ ॥੧॥ ਸੈਯਾ ਛੰਦ ॥ ਸੁਖ ਕੀ ਨੀਂਦ ਨ ਸੋਵਨਿ ਦੇਵੈਂ ਕਰਿ ਪੁਕਾਰ ਮੈਂ ਪਕਰਿ ਮੰਗਾਇ। ਸੁਤ ਬਨਿਤਾ ਜਤ ਖੇਦਤਿ ਕਰਿ ਕੈ ਤੁਰਕਨਿ ਤੇਤੁਝ ਕੋ ਮਰਵਾਇ'।ਮੂੰਛਨ ਪਰ ਨਿਜ ਕਰ ਕੋ ਫੇਰਤਿ,'ਤੈਂ ਮੈਂ ਪ੍ਰਿਥੀਆ ਨਾਮ ਕਹਾਇ।ਮਿਲਿਨਿ ਹੋਇ ਤਬਿ ਹੂੰ ਤੁਮਰੈ ਸੰਗ,ਰਾਖਹੁ ਯਾਦ ਬਿਸਰ ਜਿਨ ਜਾਇ'[1]॥੨॥ ਇਮ ਸੁਨਿ ਸਤਿਗੁਰ ਕਰਜੋ ਧਿਕਾਰਨਿ'ਕਰਮ ਕਰਨਿ ਕੋ ਧਿਕ ਧਿਕ ਤੋਹਿ।ਪੁਨ ਤੇਰੇ ਬਾਕਨਿ ਕੋ ਧਿਕ ਧਿਕ,ਕਰਨਿ ਪੈਜਕੋਧਿਕ ਧਿਕਹੋਹਿ।ਮੁਖਕੋ ਧਿਕ ਧਿਕ, ਮੂੰਛਨਿ ਧਿਕ ਧਿਕ, ਕੁਲ ਕੀ ਰੀਤ ਤਜੀ ਧਿਕ ਜੋਹਿ। ਪਰਹਿ ਨਰਕ ਮਹਿੰ ਤਾਰਹਿ ਨਹਿੰ ਕੋ[2],ਗਨ ਕਲਿਮਲ ਕਰਿਤਾ ਉਰ ਕ੍ਰੋਹਿ[3]* ॥੩॥ ਗਮਨਜੋ ਪ੍ਰਿਥੀਆ ਗਾਰਿ ਨਿਕਾਸਤਿ ਸਦਨ ਪ੍ਰਵੇਸ਼ਜੋ ਰਿਦਾ ਤਪੰਤਿ। ਗਿਨਤੀ ਗਿਨਤਿ ਅਨੇਕ ਭਾਂਤਿ ਕੀ–ਨਹਿੰ ਪੁਰਿ ਬਸੋਂ–ਚਿੱਤ ਚਿਤਵੰਤਿ।–ਆਇ

---

[1]ਭੁੱਲ ਨਾ ਜਾਣਾ। [2]ਤੈਨੂੰ ਤਾਰੇਗਾ ਕੋਈ ਨਹੀਂ। [3]ਰਿਦੇ ਦਾ ਕ੍ਰੋਧੀ।

*ਪਿਛਲੀ ਸਾਰੀ ਬਾਤ ਚੀਤ ਵਿਚ ਕਵਿ ਜੀ ਦੀ ਕਵਿਤਾ ਦਾ ਕਮਾਲ ਹੈ, ਪਰ ਸੁਖਮਨੀ ਸਾਹਿਬ ਦੇ ਰਚਨਹਾਰ ਜੀ ਸਹਿਨ ਸ਼ੀਲਤਾ ਦੇ ਪੁੰਜ ਆਪਣੀ ਸਾਰੀ ਬਾਣੀ ਤੋਂ ਅੰਮ੍ਰਿਤ ਦਾ ਚਸ਼ਮਾ ਤੇ ਪ੍ਰੇਮ ਦਾ ਰੂਪ ਖਿਮਾਂ ਦਾ ਘਰ ਪ੍ਰਗਟ ਹੋ ਰਹੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਵਾਕ ਬਹੁੰ ਉੱਚੇ ਹੋਣੇ ਹਨ। ਅੱਗੇ ਚੱਲਕੇ ਅੰਸੂ ੨੧ ਅੰਕ ੨੫ ਵਿਖੇ ਗੁਰੂ ਜੀ ਆਪ ਆਖ ਰਹੇ ਹਨ:–'ਹਮ ਨਹਿ ਬੁਰਾ ਕਹਜੋ ਤਿਸ ਲੇਖ'। ਜਿਨ੍ਹਾਂ ਨੇ ਗੁਰੂ ਅਰਜਨ ਦੇਵ ਜੀ ਨੂੰ ਅੱਖੀਂ ਡਿੱਠਾ ਹੈ ਓਹ ਉਨ੍ਹਾਂ ਬਾਬਤ ਦੱਸਦੇ ਹਨ:–'ਤੇ ਜਨਮਤ ਗੁਰਮਤਿ ਬ੍ਰਹਮੁ ਪਛਾਨਿਓ'॥ ਪੁਨ: ਗੁਰੂ ਅਰਜਨ ਜੀ 'ਮੋਦਨਿ ਭਰੁ ਸਹਤਾ'॥ ਪੁਨ: 'ਤਿਹ ਜਨ ਜਾਚਹੁ ਜਗਤੁ ਪਰ ਜਾਲੀਅਤੁ ਬਾਸੁਰ ਰਯਨਿ ਬਾਸੁ ਜਾਕੋ ਹਿਤੁ ਨਾਮ ਸਿਉ ॥ ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗੋ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥ ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗੋ ਬਿਨੁ ਭਗਵੰਤ ਰਸੁ ਨਾਹੀ ਅਉਰੋ ਕਾਮ ਸਿਉ ॥ ਮਥੁਰਾ ਕੋ ਪ੍ਰਭੁ ਸ੍ਰੁਬਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥ ੩ ॥

ਸੰਗਤਾਂ ਮੁਖ ਪਰ ਮੇਰੋਨਿੰਦਾ ਭਾਖਹਿੰਗੇ ਅਤਨੇਤ।ਸਹੀ ਨ ਜਾਇ,ਬਿਗਾਰ ਹੋਹਿ ਗੋ,ਪਰਹਿ ਰਾਰ ਤਿਸ ਕਾਲ ਤੁਰੰਤ॥੪॥ਤਿਸ ਕੋ ਸਿਖ ਸੰਗਤਿ ਬਹੁ ਆਵਹਿ ਅਨਗਨ ਧਨ ਆਨਹਿੰ ਮਨ ਚਾਇ। ਅਲਪ ਹੋਹਿ ਮੁਝ ਢਿਗ ਤਬ ਹਾਰੋਂ[1]ਘਰ ਪ੍ਰਵਿਸ਼ਹਿੰ ਲੂਟਿਨ ਲੈ ਜਾਇੰ।ਜਹਾਂ ਪ੍ਰਬਲਰਿਪੁ ਨਿਤਪ੍ਰਤਿ ਢਿਗ ਰਹਿ ਤਹਿੰ ਤੇ ਕੁਸ਼ਲ ਚਹਹਿ ਕਿਸ ਭਾਇ। ਸਰਪ ਸ਼ੇਰ ਕੋ ਜਥਾ ਸਮੀਪੀ[2] ਇਕ ਦਿਨ ਮਹਿੰ ਕਬਹੂੰ ਬਿਨਸਾਇ ॥ ੫ ॥ ਪੁੱਤ੍ਰ ਭਾਰਜਾ ਸੰਗ ਲਿਚਲਿ ਹੌਂ ਦਿੱਲੀ ਪੁਰੀ ਪਹੁੰਚਿ ਇਕ ਬਾਰ। ਸੁਲਹੀ ਸੋਂ ਮਿਲਿ ਮਸਲਤ ਕਰਿਕੈ ਜਹਾਂਗੀਰ ਢਿਗ ਕਰੌਂ ਪੁਕਾਰ। ਜਹਿੰ ਮੈਂ ਜਾਉਂ ਸਿੱਖ ਤਹਿੰ ਮੇਰੇ ਆਨੈਂਗੇ ਸਭਿਹੀ ਉਪਹਾਰਤਿਨ ਤੇ ਕਰਿਗੁਜ਼ਰਾਨਨਿਬਾਹੌਂ ਰਹੋਇਕੱਤ੍ਰ ਸਰਬ ਪਰਵਾਰ–॥੬॥ਮਿਲਿ ਦਾਰਾ ਸੋਂ ਮਸਲਤ ਕੀਨਸਿ[3]ਨਗਰੀ ਤਮਾਗ। ਚਲਹੁ ਕਿਸਥਾਨ।ਬਢੀ ਸਪਰਧਾ ਹਮਰੀ ਅਤਿਸ਼ੈ ਇਹਾਂ ਬਸਨਮੈਂ ਕੁਸ਼ਲ ਨ ਜਾਨਿ। ਬਡੋ ਬਿਗਾਰ ਭਏ ਤੇ ਪੂਰਬ ਗਮਨ ਕਰਹੁ ਇਹ ਮਹਾਂ ਸਿਧਾਨ। ਤਮਾਰੀ ਕਰਹੁ ਬਿਲੰਬ ਨ ਠਾਨਹੁ, ਨਾਂਹਿ ਤ ਹੋਇ ਆਨ ਕੀ ਆਨ[ਕ] ॥ ੭॥ਇਸ ਪ੍ਰਕਾਰ ਜਬਿ ਮਤੋ ਮਤਾਯਹੁ[4] ਭਾਗਨਿ ਕੀ ਤਮਾਰੀ ਕਰਿ ਲੀਨਿ। ਸਰਬ ਪੁਰੀ ਮਹਿੰ ਰੌਰਾ ਪਰ ਗਸੋ 'ਭਾਜ ਚਲਸੋ ਪ੍ਰਿਥੀਆ ਛਰ ਕੀਨਿ।ਸ਼੍ਰੀ ਹਰਿਗੋਵਿੰਦ ਕੋਬਿਖ ਦੀਨਸਿ,ਉਘਰਸੋ ਕਪਟ,ਲਾਜ ਭਯਭੀਨ[5]।ਸਾਹਿਬ ਜ਼ਾਦੇ ਅਜ਼ ਮਤ ਬਲ ਤੇ ਅਪਨੋ ਆਪ ਬਚਾਯਹੁ ਚੀਨਿ' ॥੮॥ ਮਿਲਿ ਮਿਲਿ ਨਰ ਦੁਰਿ ਦੁਰਿ[6] ਕਰਿ ਬਾਤੈਂ 'ਮਾਰਨਿ ਹਿਤ ਛਲ ਬਲ ਬਡ ਧਾਰਿ'।ਗੁਰ ਸੁਤ ਮਹਾਂਦੇਵ ਘਰ ਬੈਠੋ ਸੁਨਸੋ ਸ਼ੂਨ ਮਹਿੰ ਸਭਿ ਦੁਰਚਾਰ'।ਕਰ ਮੀਜਤਿ[7] ਸਿਰ ਧੁਨਿ ਧੁਨਿ ਢੋਰਤਿ[8]–ਕਹਾਂ ਕਰਮ ਕੀਨਸਿ ਬੁਰਿਆਰ[9]। ਧਨ ਕਾਰਨ ਦਾਰੁਨ ਕ੍ਰਿਤ ਠਾਨਹਿ ਨਿੰਦਾਬਿਦਤਹਿ ਜਗਤ ਮਝਾਰ–॥੯॥ਬੈਠਸੋ ਪਛੁਤਾਵਤਿ ਘਰ ਅਪਨੈ ਇਤਨੈ ਮਹਿੰ ਇਕ ਮਾਨਵ ਆਇ। 'ਪ੍ਰਿਥੀਆ ਸਣ ਪਰਵਾਰ ਤਮਾਰ ਭਾ ਦਿਲੀ ਬਿਖੈ ਪੁਕਾਰੁ ਜਾਇ'।ਕੀਨਿ ਸੁਨਾਵਨਿ, ਹੋਲ ਉਠਸੋ,ਤਬਿ,ਤੁਰਨ ਪਗ ਪਨਹੀ ਕੋ ਪਾਇ।ਗਯੋ ਉਤਾਇਲ ਕਰਿਕੈ

[1]ਮੇਰੇ ਪਾਸ ਥੋੜ੍ਹੀ (ਮੰਗਤਿ) ਹੋਵੇਗੀ ਤਦ ਮੈਂ ਹਾਰ ਜਾਵਾਂਗੀ। [2]ਨੇੜੇ ਰਹਿਣ ਵਾਲਾ। [3]ਹੋਰ ਦੀ ਹੋਰ (ਅ) ਪਲ ਵਿਚ ਹੋਰ (ਕੁਛ) ਹੋ ਜਾਏਗਾ। ਸ਼ੁਧ ਪਾਠ 'ਆਨ ਕੀ ਹਾਨਿ' ਲੱਗਦਾ ਹੈ, ਭਾਵ ਇਜ਼ਤ ਦੀ ਹਨੀ ਹੋਵੇਗੀ। [4]ਸਲਾਹ ਕੀਤੀ। [5]ਸ਼ਰਮ ਤੇ ਡਰ ਨਾਲ ਡੁਬਿਆ। [6]ਛੁਪ ਛੁਪ ਕੇ। [7]ਮਾੜਾ ਕੰਮ। [8]ਹੱਥ ਮਲਕੇ। [9]ਢਿੱਲਾ ਛੱਡਣਾ, ਭਾਵ ਚਿਤ ਦ੍ਰਿੜ੍ਹ ਨ ਰਹਿਆ। [ਹਿੰਦੀ, ਢਾਰਨਾ, ਢੋਰਨਾ=ਕੁਹਲਣਾ, ਢਾਲਨਾ]। [ਕ]ਭੈੜੇ ਨੇ।

ਬਰਜਨਿ[1] ਸਰਲ ਰਿਦਾ ਜਿਹ ਸਹਿਜ ਸੁਭਾਇ॥੧੦॥ ਦਸਕ ਦਾਸ ਜਿਹ ਸਾਥ ਗਏ ਚਲਿ ਦੇਖਨੋ ਘਰ ਪ੍ਰਿਥੀਏ ਕੋ ਜਾਇ। ਅਸਵਾਰੀ ਗਨ ਤਜਾਰੀ ਹੋਵਤਿ ਸਭਿ ਵਸਤੂ ਕੇ ਭਾਰ ਬੰਧਾਇ। ਸਕਲ ਸਕਟ ਮਹਿੰ ਲਾਦਤਿ ਸਾਂਝਤਿ ਹੇਰਤਿ ਲੋਕ ਖਰੇ ਸਮੁਦਾਇ। ਵਹਿਰ ਸਦਨ ਤੇ ਕੋ ਥਿਤਿ ਅੰਤਰ, ਕੋਤਿਕ ਪੌਰ ਸਥਿਰ ਦਰਸਾਇ ॥੧੧॥ ਮੰਦ ਮੰਦ ਕਹਿੰ ਆਪਸ ਮਹਿੰ ਨਰ 'ਪ੍ਰਿਥੀਆ ਮਹਾਂ ਉਪੱਦ੍ਰਵ ਮੂਲ। ਤਪਤਿ ਵਿਸੇਸ਼ ਦ੍ਵੈਸ਼ਕੋ ਠਾਨਤਿ ਅਘ ਅਸ਼ੇਸ਼ ਤੇ ਛਰਹਿ ਨ ਭੂਲ[2]।ਗਾਦੀ ਪਰ ਬੈਠੇ ਗੁਰ ਅਰਜਨ ਤਥਿ ਕੋ ਹੋਤਿ ਭਯੋ ਪ੍ਰਤਿਕੂਲ।ਹਾਥ ਨਹੀਂ ਕੁਛ ਪ੍ਰਾਪਤਿ ਹੋਵਤਿ ਜਿਸਪਰ ਨਹਿੰ ਭੇਪਿਤ ਅਨਕੂਲ ॥੧੨॥ ਅਥਿ ਉਤਪਾਤ ਕਰਨਿ ਕਹੁ ਗਮਨਤਿ ਵਿਖ ਕੀ ਬਾਤ ਬਿਦਤਿ ਗਈ ਹੋਇ। ਦਬਨੋ ਲਾਜ ਤੇ ਰਹਿ ਨ ਸਕੈ ਪੁਰਿ,ਨਿੰਦਹਿੰ ਨਰ ਨਾਰੀ ਸਭਿ ਕੋਇ। ਸੁੰਦਰ ਸ਼੍ਰੀ ਹਰਿਗੋਬਿੰਦ ਬਾਲਿਕ ਅਨੁਜ ਨੰਦ[3]ਮੰਦਰ ਗੁਨ ਜੋਇ। ਤਿਸ ਹਤਿਬੋ ਕੋ ਚਾਹਤਿ ਨਿਤ ਪ੍ਰਤਿ ਮਤਿ ਹਤਿ ਭਈ ਦੁਖਤਿ ਪਿਖਿ ਸੋਇ[4] ॥੧੩॥ ਪ੍ਰਥਮ ਧਾਇ ਪੁਨ ਪੰਨਗ ਛੋਰਾ ਅਥਿ ਕੂਕ-ਰਮ ਇਹ ਕੀਨਿ ਮਹਾਨ। ਗੁਰ ਸੁਤ ਕੇ ਸਹਾਇ ਪਰਮੇਸ਼ੁਰ ਦਿਪਤਿ ਜੋਤਿ ਮੁਖ ਮੰਡਲ ਜਾਨਿ'। ਇੱਤਨਾਦਿਕ ਸਭਿ ਕਰਤਿ ਬਾਰਤਾ ਅਧਿਕ ਭੀਰ ਹੋਈ ਤਹਿੰ ਆਨਿ। ਮਹਾਂਦੇਵ ਘਰ ਮਾਂਹਿ ਪ੍ਰਵੇਸ਼ਨੋ ਮਹਾਂ ਉਪੱਦ੍ਰਵ ਚਾਹਤਿ ਹਾਨਿ[5] ॥ ੧੪ ॥ ਭ੍ਰਾਤ ਬਿਸਾਲ ਪਿਖਨੋ ਕਰਿ ਬੰਦਨ ਭਰਨੋ ਕ੍ਰੋਧ ਸੋਂ ਰਿਦਾ ਤਪੰਤਿ। ਰਕਤ ਨੇਤ੍ਰ ਕੁਛ ਆਂਸੂ ਝਲਕਤਿ ਜਿਸ ਕੋ ਮਨ ਸਮ ਬਿਹੰਗ ਉਡੰਤਿ।ਅਨਿਕ ਖੋਟ ਸੰਕਲਪ ਉਠਾਵਤਿ ਚਹੈ ਸਭਿਨਿ ਕੋ ਪ੍ਰਾਨਨਿਹੰਤਿ। ਕਹਿ ਦਾਸਨਿ ਤਜਾਰੀ ਕਰਿਵਾਵਤਿ ਬਿਪਤਾ ਪਰੀ ਉਜਰ ਗਮਨੰਤਿ[6] ॥੧੫॥ਮਹਾਂਦੇਵ ਮਨ ਮਹਾਂ ਕ੍ਰੋਧ ਪਿਖਿ ਹਾਥ ਜੋਰਿ ਕਹਿ ਬਿਨੈ ਸਮਾਨ।'ਕਿਤ ਕਹੁ ਤਜਾਰੀ ਆਪ ਕਰਾਵਤਿ? ਸਣ ਪਰਵਾਰ ਜਾਹੁ ਕਿਸ ਥਾਨ? । ਘਰ ਕੀ ਵਸਤੂ ਸਮਸਤ ਬੰਧਾਵਹੁ ਮਨਹੁ ਪੁਰੀ ਕਬਿ ਪਿਖਹੁ ਨ ਆਨਿ[7]। ਕਾਰਨ ਕੌਨ ਭੌਨ ਕੋਤਨਾਗਹੁ?ਭੌ ਨ ਕਿਸੀ ਕੋ ਇਹ ਠਾਂ ਮਾਨਿ[8]॥੧੬॥ ਕਹਿ ਪ੍ਰਿਥੀਆ[9]ਦਿੱਲੀ ਪੁਰਿ ਗਮਨੋਂ ਜਹਾਂਗੀਰ ਕੇ ਪਹੁੰਚਹੁ ਪਾਸਿ। ਕਰਿ

---

[1]ਹੋੜਨ ਲਈ। [2]ਭੁੱਲਕੇ ਭੀ। [3]ਛੋਟੇ ਭਾਈ ਭਾਵ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸਪੁਤ੍ਰ। [4]ਦੁਖੀ ਹੁੰਦਾ ਹੈ ਦੇਖਕੇ ਸੋ (ਪ੍ਰਿਥੀਆ)। [5]ਦੂਰ ਕਰਨਾ। [6]ਉੱਜੜਕੇ ਜਾਂਦਾ ਹੈ। [7]ਕਦੇ ਭੀ ਆਣਕੇ ਨਹੀਂ ਦੇਖੋਗੇ। [8]ਇਸ ਥਾਂ ਕਿਸੇ ਦਾ ਡਰ ਨਾ ਮੰਨੋ।

ਪ੍ਰਕਾਰ ਮੈਂ ਅਖਿਲ ਸੁਨਾਵੌਂ ਪਠੌਂ ਤੁਰਕ ਗਨ ਇਨਹੁੰਅਵਾਸ।ਸੁਤਬਨਿਤਾ ਜੁਤ ਅਰਜਨ ਕੋ ਭਬਿ ਪਕਰ ਲੈਹਿੰਗੇ ਦੇ ਦੁਖਰਾਸ।ਤਹਾਂ ਮੰਗ ਵੌਂ, ਕੈਦ ਕਰਾਵੌਂ,ਮਨਵਾਵੌਂ ਭਬਿ ਜੋ ਮਮਆਸ'॥੧੭॥ਸੁਨਿ ਭਬਿ ਮਹਾਂਦੇਵਕਰ ਜੋਰੇ 'ਹਮ ਦੌਨਹੁ ਤੁਵ ਅਨੁਜ ਲਗੀਤਿ।ਬੈਸਬਿਖੈ ਲਘੁ ਸੁਮਤਿ ਬਿਖੈ ਲਘੁ,ਸੁਤ ਸਮਾਨ ਹਮਲਖਹੁ ਸੁਚਿੰਤ'।ਤੁਮਹੋ ਬਡੇਸਿਯਾਨੇ ਬਧ ਮਹਿਬੁਧਿ ਬਿਸਾਲ ਸਭਿ ਰੀਤਿ ਮਹੀਤ[2]। ਰੱਛਾ ਹਮਰੀ ਜਿਮ ਕਿਮ ਕਰੀਅਹਿ ਅਹੈ ਜੋਗਤਾ ਇਮ ਲਖਿਯੰਤਿ॥੧੮॥ ਪਿਤ ਸਮ ਤੁਮ ਪ੍ਰਤਿਪਾਲਕ ਹੋਵਹ ਲਾਯਕ ਇਸੀ ਬਾਤ ਕੇ ਜਾਨਿ। ਉਚਿਤ ਨਹੀਂ ਉਤਪਾਤ ਕਰਨਿ ਕੋ ਬਨਹੁ ਪੁਕਾਰੂ[3] ਪਿਖਹਿ ਜਹਾਨ।ਧਰਹੁ ਨ ਰਿਦੈ ਈਰਖਾ ਤਪ ਕਰਿ[4]ਹੈ ਕਰਿ ਪਿਤਾ ਪ੍ਰਸੰਨ ਮਹਾਨ। ਗੁਰਤਾ ਦਈ ਜਗਤ ਗੁਰ ਕੀਨਸਿ ਲਖਨੋ ਜੋਗ ਬੈਠਾਇਸੁ ਥਾਨ॥੧੯॥ਹਮ ਤੁਮ ਕੋ ਚਹਿਯਤਿ ਅਬਿ ਇਸਬਿਧਿ ਅਖਲਮ ਸੰਦਸੰਗਤਾਂ ਸੰਗ। ਸਭਿ ਕੋ ਲੈ ਤਿਨ ਪਗ ਸਿਰ ਧਾਰਹੁ ਪਿਤ ਆਯਸੁ ਕਹੁ ਮਾਨਿ ਅਭੰਗ।ਇਕ ਤੋ ਪਿਤਾ ਦੂਸਰੇ ਗੁਰ ਹੈਂ ਤਿਨਕੋਬਾਕ ਬਿਲੰਦਉਤੰਗ।ਹੁਇ ਸਪੂਤ ਕੈਸੇ ਨਹਿੰ ਮਾਨਹਿੰ, ਸਮਝ ਬਿਚਾਰਹੁ ਰਿਦੈ ਨਿਸੰਗ ॥੨੦॥ ਉਠਿ ਅਬਿ ਚਲਹ ਸਾਥ ਮੈਂ ਤੁਮਰੇ ਤਿਨ ਕੇ ਪਗ ਪਰ ਨਮਹਿ ਕਰੋ।ਨਾਂਹਿ ਤ ਜਗ ਸਭਿ ਹਾਸੀ ਕਰਿ ਹੈ ਅਪਜਸ ਸਿਖ ਸੰਗਤਿ ਤੇ ਲੇਹੁ। ਜਿਸ ਹਿਤ ਅਘ ਠਾਨਤਿਨਹਿ ਭ੍ਰਾਸਤਿ ਸੋਧਨ ਕਿਸ ਕੇ ਸੰਗ ਨ ਕੇਹੁੰ।ਸੁਤ ਬਨਿਤਾ ਹਿਤ ਕਰਿ ਉਤਪਾਤਨਿ ਅੰਤ ਸਮੈ ਨਹਿੰ ਸਾਥੀ ਏਹੁ॥੨੧॥ਇਨ ਸਨੇਹ ਕੋ ਮਿੱਥਯਾ ਜਾਨਹੁ,ਮੇਰੋ ਕਹਯੋ ਬਚਨ ਲਿਹੁ ਮਾਨਿ।ਮਿਲਹੁ ਪੇਮ ਕਰਿ ਭਜਹੁ ਬਿਰੋਧਾ ਆਗੈ ਥਿਤਿ ਹੁਇ ਜੋਰਹੁ ਪਾਨ। ਕਰੇ ਕਪਟ ਅਘ ਸੋਂ ਬਖਸ਼ਾਵਹੁ ਜਿਸ ਤੇ ਹੋਇ ਨ ਭ੍ਰਾਸ ਨਿਦਾਨ[5]। ਤਿਨ ਮਹਿੰ ਪਰਮ ਜੋਤਿ ਪਰਕਾਸ਼ਤਿ ਗੁਰ ਨਾਨਕ ਤ ਆਦਿ ਜੁ ਜਾਨਿ'॥੨੨॥ਸੁਨਿ ਪ੍ਰਿਥੀਆ ਬੋਲਨੋ ਬਿਰਮਾਵਤਿ[6]'ਮਹਾਂਦੇਵ!ਮੇਰੇ ਬਚ ਮਾਨਿ। ਚਲਹੁ ਸੰਗ ਮਮ ਦਿੱਲੀ ਪੁਰਿ ਮਹਿੰ ਤੁਝਕੋ ਗੁਰੂ ਬਨਾਇੰ ਮਹਾਨ।ਸਭਿ ਕੋਈ ਪੂਜਹਿ ਤੁਵ ਚਰਨਨਿ ਅਨਗਨ ਧਨ ਅਰਪਹਿੰ ਗਨ ਆਨਿ।ਹਮ ਦੌਨਹੁ ਕ੍ਰਾਤਾ ਸੁਖ ਪਾਵਹਿੰ ਵਹਿ ਏਕਾਕੀ ਹੋਵਹਿ ਹਾਨ' ॥ ੨੩ ॥ ਦੋਹਰਾ ॥ ਮਹਾਂਦੇਵ ਭਾਖਨੋ ਬਹੁਰ 'ਮੁਝ ਕਿਮ

---

[1]ਚਿਤ ਵਿਚ ਜਾਣੋ (ਅ) ਸੁਹਣੇ ਖਿਆਲ ਨਾਲ। [2]ਵੱਡੇ । [3]ਫਰਿਆਦੀ । [4]ਗੁੱਸੇ ਹੋਕੇ। [5]ਕਿਸੇ ਤਰ੍ਹਾਂ। [6]ਅੰਤ ਨੂੰ । [7](ਮਹਾਂਦੇਵ ਜੀ ਨੂੰ) ਭਰਮਾਵਣ ਲਈ ।

ਗੁਰਤਾ ਹੋਇ।ਪਿਤਾ ਪ੍ਰਸੰਨ ਨ ਮੈਂ ਬਡੋ[1]ਲੇ ਬੈਠਨੋ ਹੈ ਸੋਇ'॥੨੪॥ਸ੍ਰੈਯਾਛੰਦ। ਪ੍ਰਿਥੀਆ ਭਨਹਿ 'ਸੁਨਹੁ ਹਿਤ ਬਾਕਨਿ[2] ਚਲਿ ਮੇਰੇ ਹੈ ਕਰਿ ਅਨੁਸਾਰ। ਜਹਾਂਗੀਰ ਸੋਂ ਮਿਲਿਕੈ ਭਾਖੈਂ--ਕੀਜੈ ਨੀਕੋ ਨਸਾਉਂ ਹਮਾਰ।ਵਸਤੁ ਪਿਤਾ ਕੀ ਗਾਦੀ ਕੋ ਜੁਤ ਬਡੋ ਪੁੱਤ੍ਰ ਕੋ ਹੈ ਅਧਿਕਾਰ। ਸੋ ਮੁਝ ਕੋ ਅਬਿ ਆਪ ਦਿਵਾਵਹੁ ਇਕਨੇ ਦਾਬ ਲੀਨਿ ਬਲਿਕਾਰ[3]--॥੨੫॥ ਜੇ ਕਰਿ--ਵਸਤੁ ਕੇ ਅਧਿਕਾਰੀ ਸਗਲੇ ਨੰਦਨ--ਕਹੈ ਬਨਾਇ। ਤਉ ਸੁ ਦੀਰਘ[4]ਗਾਦੀ ਲੰਵੈ ਇਸ ਮੈਂ ਕਛੂ ਨ ਸੰਸੈ ਆਇ।ਸੋ ਮੈਂ ਤਜਾਗੀ ਮਹਾਂਦੇਵਹਿਤ ਇਸਕੋਟੀਕਾ ਦੇ ਹਰਖਾਇ। ਪਾਤਿਸ਼ਾਹ ਤੇ ਕਹਿ ਗੁਰ ਕਰਿ ਹੈਂ ਸਭਿ ਸੰਗਤਿ ਤੁਝ ਪੂਜੈ ਪਾਇ॥੨੬॥--ਮੈਂ ਸਭਿ ਤੇ ਬਡ ਅਰਜਨ ਹੈ ਲਘੁ,ਦੋਨਹੁੰ ਕੋ ਬਿਬਾਦਬਡ ਜਾਨਿ। ਨਹਿੰ ਦੋਨਹੁੰ ਕੋ[5] ਗਾਦੀਪਾਵਹਿ ਯਾਂਤੇ ਮੱਧਮ ਕਰਹੁ ਮਹਾਨ[6]। ਮਹਾਂਦੇਵ ਹੈ ਮਹਾਂਦੇਵਸਮ' ਭੋਰਾ ਮਨ,ਨਹਿੰ ਛਲ,ਨਹਿੰ ਮਾਨ*।ਯਾਂਤੇਹਮ ਇਸ ਪਰ ਸਭਿ ਖੁਸ਼ ਹੈਂ ਜਗ ਗੁਰਤਾ ਕੇ ਉਚਿਤ ਪ੍ਰਮਾਨ[7]--॥੨੭॥ ਇਮ ਕਹਿ ਕੈ ਤੁਝ ਕਰਿ ਗੁਰ ਲਸਾਵਹਿੰ ਕੀਜਹਿ ਤਜਾਰੀ ਹਮਰੇ ਸੰਗ। ਦੋਨਹੁੰ ਮਿਲੈਂ,ਭਲੀ ਬਿਧਿ ਬਨਿ ਹੈ,ਮਿਲਹਿ ਤੋਹਿ ਪਦ ਅਧਿਕ ਉਤੰਗ। ਅਗਨਿ ਸਮਾਨ ਮੋਹਿਕਹੁ ਜਾਨਹੁ ਤੁਝ ਸਮੀਰ ਤੇ ਮਚਹਿ ਅਭੰਗ।ਅਸ ਕੋ ਕਾਰਜ ਫੇਰ ਨ ਸਿਧਿ ਹੈ ਹਮਤੁਮ ਜਥਿਹੋਏ ਇਕ ਰੰਗ'॥੨੮॥ਮਹਾਂਦੇਵ ਸੁਨਿ ਕੈ ਬਿਕਸ਼ਾਨੋ[8]ਭਲੋ ਮਨਾਵਨ ਆਯੋ ਤੋਹਿ।ਸਭਿ ਸੁਖ ਪਾਵਤਿ ਨਿਜਘਰ ਬੈਠੇ ਇਕ ਭੀ ਚਿੰਤਾ ਨਹਿ ਮਨ ਮੋਹਿ। ਲਗਨੋ ਬਿਗਾਰਨਿ ਕੋ ਉਪਦੇਸ਼ਨਿ[9] ਜਿਸਤੇ ਸੰਕਟ ਅਤਿਸ਼ੈ ਹੋਹਿ।ਮੈ ਨਹਿੰ ਮਾਨੋਂ ਦ੍ਵੈਸ਼ ਨ ਠਾਨੋ ਅਰਜਨ ਗੁਰੂ, ਨ ਰਾਗ,ਨ ਦ੍ਵੋਹਿ॥੨੯॥ਸੁਨਹੁ ਭ੍ਰਾਤ ਇਕਬਾਤ ਨੀਤਿਕੀ ਅਤਿਉਤਪਾਤ ਚਹਤਿ ਚਿਤ ਠਾਨਿ। ਘਰ ਫੂਟੇ ਬਡ ਸੰਕਟ ਹੋਵਤਿ ਲਘੁਤਾ ਪਾਵਤਿ ਹੈ ਜੁਮਹਾਨ।ਜਹਿੰ ਕਹਿੰ ਹਾਸੀ ਕਰਹਿੰ ਜਗਤ ਮਹਿੰ ਪੁਨ ਅਪਜਸ ਕੋ ਪਾਇ ਅਜਾਨ।ਪ੍ਰਥਮ ਬਿਸਾਲ ਬਲੀ ਜਗ ਉਪਜੇ ਭਦ ਭਏ ਤੇ[10] ਪ੍ਰਾਪਤਿ ਹਾਨ ॥੩੦॥ਮਿਲਿਨਿ ਬਿਖੈ ਗੁਨ ਅਨਿਕ ਭਾਂਤਿ ਕੇ ਫੂਟਨਿ ਬਿਖੈ ਸੁ ਅਵਗੁਨ

---

[1]ਨਾ ਮੈਂ ਵਡਾ ਹਾਂ ਤੇ ਨਾ ਮੇਰੇ ਪਰ ਪਿਤਾ ਪ੍ਰਸੰਨ ਹਨ । [2]ਭਲੇ ਦੇ ਵਚਨ। [3]ਬਲ ਕਰਕੇ। [4]ਵੱਡਾ (ਭਿਰਾ)। [5]ਦੋਹਾਂ ਵਿਚੋਂ ਕੋਈ। [6]ਵਿਚਕਾਰਲੇ ਨੂੰ ਵਡਾ ਕਰੋ । [7]ਸ਼ਿਵਜੀ ਵਾਙੂ। [8]ਭਲੀ ਪ੍ਰਕਾਰ ਜਾਣੋ। [9]ਮੈਨੂੰ ਭੀ ਵਿਗਾੜ ਦੇਣ ਦਾ ਉਪਦੇਸ਼ ਦੇਣ ਲੱਗਾ ਹੈਂ । [10]ਵੁੱਡ ਪੈ ਜਾਣ ਤੇ। *ਪਾ:--ਮਨ ਮਾਨ।

ਬ੍ਰਿੰਦ। ਕਰਹੁ ਖੁਸ਼ਾਮਦ ਤੁਰਕਨਿ ਕੇਰੀ ਦੇਹੁ ਦਰਬ ਰਿਸ਼ਵਤੀ ਬਿਲੇਦ। ਭ੍ਰਾਤ ਪਰਸਪਰ ਜਹਿੰਜਹਿੰ ਬਿਗਰੇ ਤਹਿੰ ਤਹਿੰ ਅਪਦਾ ਪਰਿ[1]ਦੁਖਵੇਦ*। ਬਿਦਤਿ ਬਾਤ ਤੁਮ ਜਾਨਹੁ ਕਸੋਂਨਹਿੰ ਛਿਮਾਂ ਕਰਨਿ ਹੀ ਸਭਿ ਸੁਖਕੰਦ॥ ੩੧ ॥ ਬਿਗਰੇ ਬਾਲੀ ਭ੍ਰਾਤ ਸੁਗ੍ਰੀਵ ਜੁ ਤਿਨ ਮਹੁੰ ਭਯੋ ਬਡੇ ਕੋ ਨਾਸ਼। ਰਾਵਣ ਨਾਸ਼ ਬਿਭੀਖਨ ਕੀਨਸਿ ਭੇਦ ਰਾਖਸ਼ਨਿ ਕਰਤਿ ਪ੍ਰਕਾਸ਼[2]।ਕੌਰਵ ਪਾਂਡਵ ਹਠਿ ਕਰਿ ਨਿਸ਼ਠੁਰ ਸੰਘਰ ਕਰਿ ਬਿਨਸੇ ਬਲ ਰਾਸਿ। ਇਮ ਬਹਿਯਨਿ ਕੀ ਦਸ਼ਾ ਭਈ ਜਥਿ ਅਲਪਨਿ† ਕੀ ਗਿਨਤੀ ਕਹੁ ਕਸਾ ਸੁ॥ ੩੨॥ਘਰ ਕੀ ਬਾਤ ਵਹਿਰ ਪਰਕਾਸ਼ਨਿ ਕਰਹਿੰ ਪਰਸਪਰ ਨਿੰਦ ਬਖਾਨ। ਹੌਰੇ ਅਰੁ ਖੋਟੇ ਸਭਿ ਭਾਖਹਿੰ,ਬਿਨਸਹਿ ਗੌਰ,ਬਡਾਈ,ਮਾਨ[3]। ਖਰਚਹਿੰ ਧਨ, ਚਿਤ ਚਿੰਤਾ ਚਿਤਵਹਿੰ ਅਸ਼ਟ ਜਾਮ ਲੌ ਦੁਖ ਜ਼ਾਲਤਾਨ। ਬਿਨੈ ਕਰਨਿ ਅਰੁ ਦੀਨ ਹੋਨਿ ਬਹੁ ਇਨਛਲ ਬਿਨ ਪਾਇੰ ਨਕੁਛਪਾਨ[4]॥੩੩॥ ਸ਼੍ਰੀ ਨਾਨਕ ਤੇ ਆਦਿ ਗੁਰੂ ਸਭਿ ਜਗ ਮਹਿੰ ਮਹਿਮਾ ਇਨਹੁ ਮਹਾਨ। ਅਦਬ ਕਰਹਿੰ ਸਭਿਸੀਸ ਨਿਵਾਵੈਂ ਪਾਤਿਸ਼ਾਹ ਆਦਿਕ ਨਰਜਾਨਿ।ਜਥਿ ਤੁਮ ਗਏ ਪੁਕਾਰ ਕਰਨਿ ਕਹੁ ਝਗਰੋ ਦੁਇਦਿਸ਼ ਰਿਸ ਅਤਿਠਾਨਿ।ਫੇਰ ਨ ਪੂਜਹਿੰ ਬੈਦਨ ਠਾਨਹਿੰ,ਜਾਨਹਿੰਗੇ ਧਨ ਕੇ ਹਿਤਵਾਨ॥੩੪॥ਇੱਤਯਾਦਿਕ ਔਗੁਨ ਹੈਂ ਲਾਖਹੁੰ,ਤਜਹੁ ਬਿਰੋਧ ਸਰਲ ਉਰ ਹੋਇ।ਕਰਹੁ ਪਰਸਪਰ ਬੈਦਨ ਭ੍ਰਾਤਾ ਅਤਿ ਅਨੰਦ ਘਰ ਮਹਿੰ ਲਿਹੁ ਦੋਇ। ਕਮੀ ਪਦਾਰਥ ਕੀ ਕੁਛ ਨਾਂਹਿਨ ਸ਼੍ਰੀਗੁਰ ਕਰੀ ਕਮਾਈ ਜੋਇ। ਗੁਨ ਹੈਂ ਅਧਿਕ ਮੇਲ ਜੋ ਠਾਨਹੁ ਸੁਜਸੁ ਜਗਤ ਮਹਿੰ ਕਹਿੰ ਸਭਿ ਕੋਇ' ॥੩੫॥ ਦੋਹਰਾ ॥ ਮਹਾਂਦੇਵ ਇਮ ਮਹਾਂਮਤਿ ਮਹਾਂ ਕੁਟਿਲ ਸਮੁਝਾਇ। ਚਿੱਕ੍ਕਨ ਬਾਸਨ ਬ੍ਰੂੰਦ ਜਿਮ[5] ਛੁਈ ਨ ਮਨ ਕੁਛ ਲਜਾਇ ॥੩੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਪ੍ਰਿਥੀਆ ਸਮੁਝਾਵਨ ਕੋ' ਪ੍ਰਸੰਗ ਬਰਨਨੋ ਨਾਮ ਏਕ ਉਨਿਬਿੰਸਤੀ ਅੰਸੁ ॥ ੧੯ ॥

੨੦. [ਮਹਾਂਦੇਵ ਤੇ ਪ੍ਰਿਥੀਏ ਦਾ ਝਗੜਾ]।

ਦੋਹਰਾ॥ਸੁਨਿਕੈ ਪ੍ਰਿਥੀਆ ਲਖਹਿ ਮਨ-ਇਹ ਭੋਰੋ ਮਤਿ ਨਾਂਹਿ। ਆਲਸ

---

[1]ਪੈਂਦੀ ਹੈ। [2]ਰਾਖਸ਼ਾਂ ਦਾ ਭੇਦ ਪ੍ਰਗਟ ਕੀਤਾ। [3]ਗੌਰਵਤਾ, ਵਡਿਆਈ ਤੇ ਮਾਨ ਨਾਸ਼ ਹੋ ਜਾਏਗਾ। [4]ਇਨ੍ਹਾਂ ਛਲਾਂ ਇਨਾਂ ਹੱਥ ਕੁਛ ਨਾ ਪਾਏਂਗਾ। [5]ਖਿੰਧੇ ਭਾਂਡੇ ਨੂੰ (ਪਾਣੀ ਦੀ) ਬੂੰਦ ਢਾਂਗ। *ਪਾ:—ਦੁੰਦ। †ਮਹਾਂਦੇਵ ਜੀ ਪ੍ਰਿਥੀਏ ਨੂੰ ਤੇ ਆਪ ਨੂੰ ਕਹਿ ਰਹੇ ਹਨ, ਇਸ ਅਲਪਨ ਪਦ ਵਿਚ ਗੁਰੂ ਅਰਜਨ ਦੇਵ ਜੀ ਨੂੰ ਨਹੀਂ ਗਿਣ ਰਹੇ, ਹੁਣੇ ਹੀ ਉਨ੍ਹਾਂ ਨੂੰ ਗੁਰੂ ਤੇ ਵਡੇ ਮੰਨਕੇ ਆਏ ਹਨ।

ਕੀ ਲਾਲਸ ਜਿਸੇ ਰਹੈ ਬੈਠਿ*ਘਰ ਮਾਂਹਿ–॥ ੧ ॥ ਸ੍ਰੈਯਾਛੰਦ ॥ [੧]ਮਹਾਂਦੇਵ ਤੁਮ ਸੁਨੋ ਭ੍ਰਾਤ ਜੀਜੇ ਅਬਿ ਉੱਦਮ ਕਰਿਹੌਂ ਨਾਂਹਿ।ਸ਼ੱਤ੍ਰੂ ਸਹੋਦਰ ਨੇ ਸਭਿ ਲੀਨਸਿ ਹਮਰੋ ਬੇਸ ਕਹਾਂ ਤੇ ਖਾਹਿ। ਜੇ ਅਬਿ ਮੁਝਤੇ ਲਈ ਗਈਨਹਿੰ ਪੁਨ ਗੁਰਤਾ ਕਿਮ ਕੋ ਲੇ ਪਾਹਿ। ਮੈਂ ਸਮਰਥ ਹੌਂ ਲੈਬੇ ਕੋ ਇਹ, ਬਿਲਮ ਜਾਨਿ ਕੀ ਦਿੱਲੀ ਮਾਂਹਿ ॥੨॥ ਮੇਰੋ ਕਜਾ ਬਿਗਰੈ ਗੋ ਕਹੁ ਤੂੰ ਮਹਿਮਾ ਇਸ ਕੀ ਜਗਤ ਬਿਸਾਲ। ਦਰਬ ਪਦਾਰਥ ਅਧਿਕ ਅਨੂਠੇ[੧] ਚਹੁੰਦਿਸ਼ਿ ਤੇ ਆਵੈਂ ਤਤਕਾਲ।ਝਗਰਤਿ ਕੈਦ ਹੋਇ ਤਬਿ ਹੌਰਾ ਹੇਰਹਿੰਗੇ ਨਰ ਦੇਸ਼ਨਿ ਜਾਲ। ਪੁਨਹਿ ਉਪਾਇਨ ਅਰਪਹਿੰਗੇ ਨਹਿੰ ਕਿਤਿਕ ਦਿਵਸ ਮਹਿੰ ਹੁਇ ਅਸ ਹਾਲ॥੩॥ਹਮ ਦੋਨਹੁੰ ਲਘੁ ਔਸ਼ੁਰਜ ਮਾਂਹੀ,ਗਾਦੀ ਬੈਠਿ ਭਯੋ ਧਨ-ਵਾਨ।ਚਹੁੰਦਿਸ਼ਿ ਤੇ ਗਨ ਸੰਗਤਿ ਸਿੱਖਨ ਅਨਗਨ ਦਰਬ ਵਸਤੁ ਦੇਂ ਆਨਿ। ਤੂੰ ਕਿਮ ਜਰਹਿ ਜਰਹਿ ਨਹਿੰ ਉਰ ਮੈਂ[੨]ਹਮ ਤੀਨਹੁੰ ਇਕ ਪਿਤ ਕੇ ਜਾਨਿ। ਇਕ ਮਾਲਕ ਦੈ ਰਹੈਂ ਸੁ ਛੁਛੈਇਮ ਅਨੀਤਿ ਤੂੰ ਮਨ ਮਹਿੰ ਮਾਨਿ॥੪॥ਪਾਤਿ-ਸ਼ਾਹ ਪਹਿ ਕਰੌਂ ਪੁਕਾਰ।ਨ ਗੁਰਤਾ ਲੇਵੌਂ ਤੁਰਨ ਛੀਨਿ। ਸੁਖ ਸੋਂ ਨਹੀਂ ਬਾਸਿਬੋ ਦੇਵੌਂ,ਸੰਕਟ ਪਰਹਿ ਹੋਹਿ ਬਹੁਦੀਨ।ਮਹਾਂਦੇਵ!ਤੁਮ ਭੋਰੇ ਅਤਿਸ਼ੈ ਹਾਨ ਲਾਭ ਕੀ ਸਮਝ ਬਿਹੀਨ।ਮੋਹਿ ਕਹੇ ਕੋ ਇਸੀ ਸਮੇਂ ਕੌ ਝੁਰਹਿੰਗੋ–ਮੈਂ ਕਜੋਂ ਨਹਿੰ ਕੀਨਿ–॥੫॥ਸ਼੍ਰੀ ਅਰਜਨ ਨਿਜ ਛਲਬਲ ਕਰਤਾ ਤੁਮ ਸੁਧੇਛਲ ਸਕਹੁ ਨ ਜਾਨਿ।ਤੁਝ ਪ੍ਰਸੰਨ ਕਰਿਦੇਤਿ ਨੰਮ੍ਰ ਹੁਇ[੩] ਤ੍ਰਾਸ ਧਰਤਿ–ਇਹ ਝਗਰ ਨ ਠਾਨਿ–।ਤੀਨਹੁੰ ਹਮ ਜਿਸਕੇ ਅਧਿਕਾਰੀ ਲੈ ਬੈਠਨੋ ਏਕਲ ਸੁਖ ਮਾਨਿ।ਸਭਿ ਮਸੰਦ ਕਹਿ ਕਹਿ ਅਪਨਾਏ ਚਹੁੰਦਿਸ਼ਿ ਤੇ ਧਨ ਆਇ ਮਹਾਨ ॥੬॥ਅਬਿ ਉਪਾਵ ਹੁਇ ਸਕੈ,ਸੰਗ ਚਲਿ,ਕਜੋਂ ਚੂਕਤਿ ਚਿਤ ਚੌਕ ਸੁਚੀਨਿ[੪]। ਤੇਰੋ ਅਧਿਕ ਪ੍ਰਤਾਪ ਵਧਹਿਗੋ ਹਮ ਭੀ ਤੁਝ ਤੇ ਹੋਵਹਿੰ ਹੀਨ।ਤੁਝ ਪਰ ਮੈਂ ਸੁਪ੍ਰਸੰਨ ਅਧਿਕ ਨਿਤਗੁਰੂ ਬਨਹਿੰ ਬੈਠਹਿੰ ਦੁਤਿਲੀਨਿ।ਚਹੁੰਦਿਸ਼ਕੀ ਸੰਗਤਿ ਮਿਲਿ ਪੂਜਹਿ ਅਨਿਕ ਉਪਾਇਨ ਅਰਪਨ ਕੀਨਿ॥੭॥ਛਲਕਾਰੀ ਉਰ ਕਪਟ ਕਰਹਿ ਨਿਤ ਮੋਹਿ ਨ ਨੀਕੋ ਲਾਗਹਿ ਸੋਇ। ਪਿਖਿ ਸਰੂਪ

---

[੧]ਅਣੋਖੇ। [੨]ਤੂੰ ਕਿਵੇਂ ਸਹਾਰਦਾ ਹੈਂ (ਮੈਂ ਤਾਂ) ਦਿਲ ਵਿਚ ਨਹੀਂ ਸਹਾਰਦਾ (ਅ) ਤੂੰ ਕਿਸ ਤਰ੍ਹਾਂ ਸਹਾਰਦਾ ਹੈਂ ਦਿਲ ਵਿਚ ਸੜਦਾ ਨਹੀਂ। [੩]ਨੀਵੇਂ ਹੋਕੇ ਤੁਹਾਨੂੰ ਪ੍ਰਸੰਨ ਕਰ ਦੇਂਦੇ ਹਨ। [੪]ਸਾਵਧਾਨ ਚਿੱਤ ਹੋਕੇ ਦੇਖ ਕਿਉਂ ਭੁੱਲਦਾ ਹੈਂ?

*ਪਾ:–ਪੈਠਿ।

ਕੰਟਕ ਚਖ ਚੁਭਤੇ ਚਿਤ ਮਹਿੰ ਚਹਤਿ ਨ ਚਿਤਵਨਿ ਹੋਇ[1]।ਸੁਜਸ ਬਾਕ ਤਿਸ ਕੇ ਅਤਿ ਤੀਖਨ ਬਾਨ ਸਮਾਨ ਕਾਨ ਲਗਿ ਦੋਇ।ਰਿਦ ਕੋ ਬੇਧਤਿ ਕਰਕਤਿ[2]ਨਿਸ ਦਿਨ ਤਿਹ ਸੁਨਿ ਬਚਨ ਇਸੀ ਸਮ ਜੋਇ॥੮॥ਮਹਾਂਦੇਵ ਤੇਰੋ ਬਡ ਕਾਰਜ ਹਮਰੇ ਬਾਦ ਪਰੇ[3] ਬਨਿ ਆਇ। ਜਸੋਂ ਕਸੋਂ ਕਰਿ ਦੇਂ ਤੁਹਿ ਬਡਿਆਈ ਸ਼ਾਹ ਨਿਕਟ ਗੁਨ ਬਡੇ ਸੁਨਾਇ।ਖਰਚੇਂ ਦਰਬ ਆਪਨੋ ਮੈਂ ਸਭਿ ਜਹਾਂ ਦੇਨਿ ਕਾਰਜ ਬਨਿਜਾਇ। ਝਗਰੋਂ ਮੈਂ ਜਹਿ ਹੋਇ ਅਦਾ-ਲਤਿ ਤੁਮ ਬੈਠੇ ਰਹੁ ਸਹਿਜਸੁਭਾਇ'॥੯॥ਸੁਨਿ ਕਰਿ ਮਹਾਂਦੇਵ ਕਰ ਜੋਰੇ [4]ਬਡੋ ਭ੍ਰਾਤ ਬਿਨਤੀ ਮਮ ਮਾਨ। ਤਜਹੁ ਬਿਰੋਧ ਮਿਲਹੁ ਘਰ ਮਾਂਹੂ ਅਪਰ ਨਹੀਂ ਇਸ ਬਾਤ ਸਮਾਨ। ਪੂਰਬ ਪਿਤਾ ਕਰੀ ਤਿਹ ਸਿਮਰਹੁ, ਜਿਯਤਿ ਆਪ ਹੀ ਕੀਨਿ ਮਹਾਨ। ਹਮ ਤੁਮ ਕਰਤਿ ਬਿਲੋਕਨਿ[5] ਤਬਿ ਹੂੰ ਬੈਠਾਯੋ ਗਾਦੀ ਸ਼ੁਭ ਥਾਨ ॥੧੦॥ਛਲ ਬਲ ਕੋ ਕਰਿ ਆਪ ਨ ਲੀਨੀ ਸੇਵਾ ਕਰਤ ਰਹਯੋ ਪਿਤ ਪਾਸ। ਤਿਨ ਰਜਾਇ ਮਹਿੰ ਰਾਜ਼ੀ ਰਹਿਨੋ ਇੱਤਮਾਦਿਕ ਜਿਸ ਮਹਿੰ ਗੁਨਰਾਸ। ਰਹਿ ਅਨੁਸਾਰਿ ਨ ਆਪ ਜਨਾਯਹੁ ਬਿਨੈ ਕਰਤਿ ਸਮ ਦਾਸਨਿ ਦਾਸ।ਅਸਰ ਜਰਨਿ ਅਰ ਕਰਨਿ ਭਜਨ ਬਹੁ ਸੇਵਤਿਕਰੋ ਪ੍ਰਸੰਨ ਪਿਤਾ ਸੁ॥੧੧॥ਬੋਲਨ ਬਨਹਿ ਤੁਮਾਰੋ ਤਬਿਹੂੰ,ਅਬਿ ਇਸਕੋਨਹਿੰ ਬਨਹਿ ਉਪਾਉ।ਕਸੋਂ ਅਬਿ ਬਾਦ ਬਾਦ ਬਡ ਬਦਤੇ[6] ਸ਼ੁਭਗੁਨ ਅਬਿਨਿਜ ਮਨ ਮਹਿੰ ਲਜਾਉ। ਅਪਰ ਸੁਜਸ ਅਰ ਅਪਰ ਪ੍ਰਤਾਪੂ[7] ਸੁਨਿ ਕਰਿ ਸਦਾ ਰਿਦੇ ਹਰਖਾਉ। ਪਰ ਸੁਖ ਸੰਪਦ ਕਰਹੁ ਬਿਲੋਕਨਿ ਨਿਜ ਸੁਖ ਸਮ ਤਿਸ ਕਰਿ ਚਿਤ ਚਾਉ॥੧੨॥ ਪਰਦੁਖ ਦੇਖਿ ਦਯਾ ਕਹੁ ਠਾਨਹੁ ਮਾਨਹੁ ਸਭਿ ਕੋ ਅਪਨ ਸਮਾਨ। ਇਮ ਗੁਰਮੁਖ ਸੰਤਨ ਕੋ ਮਾਰਗ ਸੋ ਪਰਲੋਕ ਲਹੈਂ ਸਨਮਾਨ। ਬੇਮੁਖ ਸਾਕਤ ਕੇ ਮਨ ਅਵਗੁਣ ਸੋ ਤਜਾਗਹੁ ਨਹਿੰ ਕਬਿਹੂੰ ਠਾਨਿ। [8]ਸੁਨਹਿ ਅਪਰ ਜਸ ਤਪਹਿ ਅਧਿਕ ਤਿਸ, ਨਿਸ ਬਾਸੁਰ ਚਿੰਤਾ ਜ਼ਲਤਾਨ॥੧੩॥ ਅਪਰਨਿ ਕੈ ਸੰਪਦ ਸੁਖ ਦੇਖਹਿ ਨਾਹਕ ਦੁਖ ਤਿਨਕੋ ਉਪਜਾਇ। ਜੋ ਉਜਰਹਿ ਬਿਗਰਹਿ ਕਿਸ ਕਾਰਜ ਨਿਜ ਹਿਤ ਤੇ ਚੌਗੁਨ

---

[1](ਗੁਰੂ ਅਰਜਨ ਦੇਵ ਜੀ ਦੀ) ਸੂਰਤ ਦੇਖਕੇ ਨੇਤ੍ਰੀਂ ਕੰਡਾ ਚੁਭਦਾ ਹੈ, ਦਿੱਤ ਵਿਚ ਚਾਂਹਵਦਾ ਹਾਂ ਦਿੱਸੇ ਹੀ ਨਾਂ। [2]ਰੜਕਦੇ ਹਨ। [3]ਝਗੜਾ ਪੈਣ ਕਰਕੇ । [4]ਸਾਡੇ ਤੁਸਾਡੇ ਦੇਖਦਿਆਂ। [5]ਵਿਰੋਧ ਦੇ ਬਚਨ ਕਹਿੰਦੇ ਹੋ (ਅ) ਝੂਠਾ ਝਗੜੇ ਦੇ ਬਚਨ ਕਹਿੰਦੇ ਹੋ। [6]ਦੂਜੇ ਦਾ ਜਸ ਤੇ ਦੂਜੇ ਦਾ ਪ੍ਰਤਾਪ। [7]ਇਥੋਂ ਅਗੇ ਸਾਕਤਾਂ ਦੇ ਲੱਛਣ ਕਹਿੰਦੇ ਹਨ।

ਹਰਖਾਇ। ਸ਼ੱਤ੍ਰੂ ਮਿਤ੍ਰ ਸਮ ਕੋ ਹੁਇ ਆਛੋ ਪਿਖਤਿ ਸੁਨਤਿ ਹੀ ਜ੍ਵਰ ਚਢਿ ਜਾਇ[1]। ਜਤਨੋ ਕਰਹਿ ਅਰ ਬਾਕਨ ਬੋਲਹਿ ਜਿਸਤੇ ਕਿਸਕੋ ਬਿਗਰ ਸੁ ਜਾਇ ॥੧੪॥ ਸ਼੍ਰੀ ਅਰਜਨ ਕੋ ਸੁਜਸ ਈਸ੍ਵਰਜ ਆਦਿ ਆਤਮਜ ਸਭਿ ਸੁਖ ਹੋਰਿ। ਜਰਹੁ ਨ ਜ੍ਵਰ ਸੋਂ,ਜਰਹੁ ਰਿਦੈ ਅਬਿ,ਅਜਰ ਜਰਨ ਗੁਨ ਬਡ ਤਿਸ ਕੇਰ। ਕਰਾਮਾਤ ਸਾਹਿਬ ਸਭਿ ਰੀਤਨਿ ਨਹੀਂ ਜਨਾਵਤਿ ਵਿਘਨ ਬਡੇਰ[2]। ਪੁਨ ਹਮਰੋ ਸ਼ੁਭ ਭ੍ਰਾਤ ਸਹੋਦਰ ਤਿਸ ਗੁਨ ਤੇ ਗੁਨ ਸਭਿਨਿ ਘਨੇਰ[3]*॥੧੫॥ਦੋਹਰਾ॥ਇਮ ਬਿਚਾਰ ਮੇਰੋ ਕਹਜੋ[4]ਮਿਲਹੁ ਬਿਰੋਧ ਬਿਸਾਰ। ਤਿਸਤੇ ਗੁਰਤਾ ਲੇਹਿ ਕਿਮ ਕੋ ਬਲ ਕਰਹੁਉਚਾਰ'॥੧੬॥ਸ੍ਰੈਯਾਛੰਦ॥ਸੁਨਤਿ ਸ਼ੋਨ ਮਹਿੰ ਪ੍ਰਿਥੀਆ ਉਚਰਤਿ 'ਬਲ ਬਿਸਾਲ ਸੁਨਿ ਜਸ ਮੁਝ ਮਾਂਹਿ। ਇਤ ਤੇ ਚਲਿ ਦਿੱਲੀ ਪੁਰਿ ਪਹੁੰਚੋਂ,ਸੁਲਹੀ ਸੰਗ ਮਿਲੋਂ ਕਰਿ ਚਾਹਿ।ਮਿੱਤ੍ਰ ਬਿਸਾਲ ਬਲੀ ਸਭਿ ਲਾਯਕ ਮੋਹਿ ਕਹੇ ਕਹੁ ਉਲੰਘਤਿ ਨਾਂਹਿ। ਕਰਹਿ ਮਨੋਰਥ ਪੂਰਨ ਤਤਛਿਨ ਜਹਾਂਗੀਰ ਕੇ ਨਿਕਟਿ ਸੁ ਜਾਹਿ ॥੧੭॥ ਮੋਹਿ ਕਾਜ ਅਪਨੋ ਹੀ ਜਾਨਹਿੰ,ਆਯਹੁ ਪ੍ਰਿਥਮੈ ਜਬਿ ਇਸ ਥਾਨ। ਇਕ ਮੇਰੇ ਹੀ ਕਾਰਨ ਕਰਿਕੈ ਸਰਬ ਬ੍ਰਿਤਾਂਤ ਲੀਨਿ ਤੁਮ ਜਾਨਿ।ਪੁਰਿ ਤੇ ਨਿਕਸਜੋ ਬਸਜੋ[5]ਬਡਾਲੀ,ਤਬਿ ਮੈਂ ਕਹਜੋ ਗਯੋ[6] ਨਿਜ ਥਾਨ। ਨਹਿੰ ਕੁਛ ਭਾਖਜੋ ਮੈਂ ਤਬਿ ਰਾਖਜੋ,ਅਬਿ ਕਾਂਖਜੋ[7]ਬੈਰੀਮੁਝਠਾਨਿ॥੧੮॥ਜਹਾਂਗੀਰ ਸੋਂ ਕਹਿਇਕ ਬਾਰੀ ਪਕਰ ਮੰਗਾਵਹਿਗੋ ਤਤਕਾਲ।ਅਪਨੀ ਕਰੋਂ ਕਾਮਨਾ ਪੂਰਨ ਬਹੁਰ ਬਸੋਂ ਮੈਂ ਸਦਨ ਸੰਭਾਲਿਯਾਂਹੀ ਤੇ ਤੁਝ ਕੋ ਅਬਿ ਭਾਖੋਂ ਚਲਹੁ ਸੰਗ ਲਿਹੁ ਸੁ ਪਦ ਬਿਸਾਲਿ[8]। ਕਰੋਂ ਸਪਥ ਜੋ ਨਹਿੰ ਬਿਸ੍ਵਾਸ ਹੁਇ ਕਰਿ ਤਜਾਰੀ ਮਾਰਗ ਪਦ ਡਾਲਿ[9]॥੧੯॥ਤੁਝ ਘਰ ਲਛਮੀ ਬਿਨਾਂ ਜਤਨ ਤੇ ਆਵਤਿ ਹੈ

---

[1]ਸ਼ੱਤਰੂ, ਮਿੱਤ੍ਰ ਤੇ ਸਮ (ਜੋ ਨਾਂ ਮਿੱਤ੍ਰ ਹੋਵੇ ਨਾਂ ਸ਼ੱਤਰੂ, ਕਿਸੇ ਦਾ) ਭਲਾ ਹੋਵੇ, ਉਨ੍ਹਾਂ ਨੂੰ ਦੇਖ ਸੁਣਕੇ ਮਾਨੋਂ ਤਾਪ ਚੜ੍ਹ ਜਾਂਦਾ ਹੈ। [2]ਵੱਡੇ ਵਿਘਨ ਦੇ ਹੁੰਦਿਆਂ ਭੀ । [3]ਤਿਸ ਗੁਣ ਕਰਕੇ (ਸਾਡੇ) ਸਾਰਿਆਂ ਦੇ ਗੁਣਾਂ ਵਿਚੋਂ ਅਧਿਕ ਹਨ। (ਅ) ਸਾਡਾ ਸੱਕਾ ਭਿਰਾ ਹੈ ਉਸ ਦੇ (ਚੰਗੇ) ਗੁਣ ਹੋਣ ਕਰਕੇ ਸਾਨੂੰ ਸਾਰਿਆਂ ਨੂੰ ਵੱਡਾ (ਗਨ=) ਲਾਭ ਭਾਵ ਆਣ ਹੈ । [4]ਮੇਰਾ ਕਹਿਣਾ ਵਿਚਾਰਕੇ। [5]ਭਾਵ ਗੁਰ ਅਰਜਨ ਜਾ ਵੱਸਜਾ ਸੀ। [6]ਭਾਵ ਸੁਲਹੀ ਗਿਆ। [7]ਮੈਂ ਤਦੋਂ ਕੁਛ ਨਾ ਕਹਿਆ (ਤੇ ਨਾ ਹੀ) ਦੱਖਿਆ(ਸੁਲਹੀ ਨੂੰ ਇਥੇ) ਹੁਣ(ਗੁਰੂ ਅਰਜਨ ਨੇ)ਮੈਨੂੰ ਵੈਰੀ ਜਾਣਕੇ ਘੂਰਿਆ ਹੈ। [ਹਿੰਦੀ: ਕਾਂਖਨਾ=ਗੁਰ ਗੁਰ ਕਰਨਾ, ਘੂਰਨਾ] (ਅ) ਕਾਂਖੀ ਕਰਨਾ=ਝਪਨਾ। [8]ਵੱਡਾ ਮਰਤਬਾ। [9]ਪੈਰ ਦੱਖ। *ਪਾ:—ਤਿਸ ਗੁਨ ਹਮ ਤੇ ਸਭਿਨਿ ਘਨੇਰ।

ਨਹਿ ਦੇਹੁ ਕਿਵਾਰ[1]।ਲਾਭ ਰਾਜ ਹੁਇ ਚੱਕ੍ਰਵਰਤਿਕੋ[2] ਗ੍ਰਹਨ ਕਰਤਿ ਕਸੋਂ ਨਹੀਂ ਸੰਭਾਰਿ।ਚਹੁੰਦਿਸ਼ਿ ਕੀ ਸੰਗਤਿ ਚਲਿ ਆਵਹਿ ਪੂਜਹਿ ਪਾਇਨਦੋਂ ਉਪਹਾਰ। ਅਪਨੇ ਮਨ ਮਹਿ ਸਮੁਝਤਿ ਕਸੋਂ ਨਹਿ, ਚਲਨਿ ਸੰਗ ਮੁਝ ਹੋਵਹੁ ਤਯਾਰ' ॥੨੦॥ ਮਹਾਂਦੇਵ ਕਹਿ'ਗੁਰਤਾ ਜਗ ਕੀ ਮੈਂ ਲੋਵੋਂ,ਕੈ ਤੁਮ ਲਿਹੁ ਪਾਇ। ਸਿੱਖਜਨਿ ਕੇ ਮਨ ਕੀ ਗਤਿ ਬੂਝਨਿ ਕੌਨ ਕਰਹਿ ਗੋ? ਦੇਹੁ ਬਤਾਇ। ਅਜ਼ਮਤ ਅਜ਼ਮਾਇਸ਼ ਬਿਨ ਸੰਗਤਿ ਨਿਵਹਿ ਨਹੀਂ ਕਿਮ ਕਰਹੁ ਉਪਾਇ। ਫਿਰ ਬੈਠਹਿੰ[3], ਨਹਿ ਪੂਜਨ ਆਵਹਿੰ,ਗਾਦੀ ਭ੍ਰਿਸ਼ਟ[4] ਹੋਇ ਤਬਿ ਜਾਇ ॥ ੨੧ ॥ ਸ਼੍ਰੀ ਨਾਨਕ ਸ਼੍ਰੀ ਅੰਗਦ ਪੁਰਨ ਸ਼੍ਰੀ ਗੁਰੁ ਅਮਰਦਾਸ ਜੇ ਜਾਨਿ।ਸ਼੍ਰੀ ਮਤਿ "ਰਾਮਦਾਸ ਪਿਤ ਹਮਰੇ ਤਿਨ ਮਹੁੰ ਜੋਤਿ ਏਕ ਹੀ ਮਾਨਿ।ਪਰਮਜੋਤਿਸੋਈ ਅਬਿ ਚੀਨਹੁ ਸ਼੍ਰੀ ਅਰਜਨ ਮੈਂ ਦਿਪਤਿ[5] ਮਹਾਨ। ਤਿਨਹੁ ਛੋਰ ਕਿਮ ਸੰਗਤਿ ਆਵਹਿ ਜਹਿੰ ਅਜ਼ਮਤ ਬਿਨ ਲੇਹਿ ਪਛਾਨ ॥੨੨॥ ਆਪ ਅਛਤ ਹੀ ਥਾਪਜੋ ਗੁਰ ਕਰਿ, ਸਕਲ ਜਤਿ ਪੂਰਨ ਤਿਸ ਮਾਂਹਿਅਜਰ ਜਰਨੋ ਨਹਿ ਕਰਤਿ ਜਨਾਵਨ ਪ੍ਰਾਨ ਹਾਨ ਲੌਂ ਨਹੀਂ ਦਿਖਾਹਿ। ਗੁਰੂ ਹੋਨਿ ਕੀ ਇਹੈ ਬਡ਼ਾਈ ਅਨਿਕ ਬਿਘਨ ਤੇ ਚਾਲਹਿ ਨਾਂਹਿ'।ਜੋ ਮਤਿਵਾਨ ਪਛਾਨ ਲੈਤਿ ਸੋ, ਨਿਤ ਸੇਵਤਿ ਪਦ ਪੰਕਜ ਤਾਂਹਿ ॥੨੩॥ ਇੱਤਯਾਦਿਕ ਅਸਮੰਜਸ ਲਖਿਕੈ ਭਜਹੁ ਬਿਰੋਧ ਲੋਭ ਮਦ ਕਾਮ। ਸਰਲ ਸੁਭਾਇ ਹੋਇ ਕਰਿ ਮਿਲੀਐ ਬੈਠਹੁ ਕੁਸ਼ਲ ਸਹਤ ਨਿਜ ਧਾਮ। ਬੈਰ ਕਰੈ ਬਿਗਰੈ ਤੁਝ ਕਾਰਜ ਅਪਜਸ ਜਗ ਮਹਿ ਕਹਿ ਨਰ ਥਾਮ। ਮਤ ਨਿਦਾਨ ਬਨਿ ਮਤ ਨਿਦਾਨ ਕਰਿ[6], ਰਿਦਾ ਸੁੱਧ ਕਰਿ ਸਿਮਰਹੁ ਰਾਮ'॥ ੨੪ ॥ ਪ੍ਰਿਥੀਆ ਭਨਹਿ 'ਹੋਹਿ ਕਿਮ ਤੋ ਕਿਮ[7] ਇਸ ਕੇ ਸੰਗ ਨ ਕਰਿਹੋਂ ਮੇਲਿ। ਬਿਗਰ ਪਰੇ ਪੁਨ ਨਿਮਹਿ ਨਹੀਂ ਕਿਮ[8],ਮੁਝ ਸੋਂ ਬੈਰ ਨਹੀਂ ਕੁਛ ਖੇਲ[9]। ਫਲ ਪੈ ਹੈ ਲਖਿ ਲੈ ਹੈਸੋਭਬਿ,ਅਬਿਤੋ ਗਰਬ ਕਰੈ ਸਭਿ ਪੇਲਿ[10] ।ਚਲਹੁ ਸਾਥਿ ਨਹਿ ਬੈਠਰਹੈ ਘਰ,ਹਮ ਨਹਿ ਕਰੈਂ ਤੋਹਿਕੀ ਗੋਲ[11]॥੨੫॥ ਮਹਾਂਦੇਵ ਕਹਿ'ਮੈਂ ਨਹਿ ਚਾਹੋਂ,ਨਹਿ ਹਮਰੇ ਪਿਖਿ ਹੋਇ ਸੰਤਾਪ। ਗੁਰਤਾ

[1]ਭੁਖਤੇ ਨਾ ਦੇ। [2]ਚੱਕ੍ਰਵਰਤੀ ਦਾ ਰਾਜ ਪ੍ਰਾਪਤ ਹੋਵੇ । [3]ਸੰਗਤਾਂ ਮੂੰਹ ਫਰ ਬੈਠਣਗੀਆਂ । [4]ਅਪਵਿੱਤ੍ਰ । [5]ਸੁਭਾਇਮਾਨ । [6]ਪ੍ਰਕਾਸ਼ਦੀ ਹੈ । [7]ਚਲਾਇਮਾਨ ਨਹੀਂ ਹੁੰਦੇ । [8]ਮੂਰਖ ਨਾ ਬਣ, ਉੜਕ ਨਾ ਕਰ, ਭਾਵ ਅੰਤ ਨਾ ਕਰ । (ਅ)ਅੰਤ ਨਾ ਕਰ ਭਾਵ ਆਪਣਾ ਨਾਸ਼ ਨਾ ਕਰ।[ਫਾ:, ਨਾਦਾਨ=ਵਿਆਕਾ । ਸੰਸ:, ਨਿਦਾਨ=ਅੰਤ,ਸਮਾਪਤੀ]। [9]ਕੁਝ ਦਾ ਕੁਝ ਹੋ ਜਾਵੇ । [10]ਜਦ ਲੜ ਪਏ ਫਿਰ ਹੁਣ ਮੈਂ ਕਿਵੇਂ ਬੀ ਨਿਵਾਂਗਾ ਨਹੀਂ । [11]ਭਮਾਸ਼ਾ । [12]ਸਭ ਨੂੰ ਦਬਾਕੇ । [13]ਪਿੱਛਾ ।

ਕੀ ਸਮਰਥਤਾ ਨਾਂਹਿਨ, ਕੂਰੋ ਕਰਤਿ ਨਹੀਂ ਉਰ ਦਾਪ[1] । ਦੇਖਿ ਦੇਖਿ ਕਰਿ ਦਹਿਨ ਹੋਤਿ ਚਿਤ,ਰਹੋ ਤੁਮਾਰੇ ਹੀ ਇਹ ਪਾਪ।ਪਰਕੋ ਬੁਰਾ ਨ ਹਮ ਕੋ ਭਾਵਹਿ ਕਰਹੁ ਤਥਾ ਜਿਮ ਜਾਨਹੁ ਆਪ[2] ॥੨੬॥ ਸੁਨਿ ਪ੍ਰਿਥੀਏ ਕਰਿ ਕੁਟਿਲ ਭ੍ਰਿਕੁਟਿ ਕੋ ਨਿਸ਼ਠੁਰ ਬੋਲਜੋ ਦੁਸ਼ਟ ਬਿਸਾਲ। "ਹੋਸ਼ ਭਈ ਫਰ-ਮੋਸ਼ ਤੋਹਿ[3] ਸਭਿ ਕਹਾਂ ਲਖਹਿਂ ਇਨ ਬਾਤਨਿ ਖਜਾਲ। ਜਾਨਿ ਲਈਮਨ ਕੀ ਗਤਿ ਤੋ ਸਭਿ ਅਰਜਨ ਕੋ ਹਿਮਾਯਤੀ ਹਾਲ[4]। ਤਿਸ ਕੇ ਗੁਨ ਗਨ, ਅਵਗੁਨ ਹਮਰੇ ਬਰਨਤਿ ਰਹਜੋ ਸਰਬ ਹੀ ਕਾਲ[5] ॥੨੭॥ਮਹਾਂਦੇਵਬੋਲਜੋ "ਹਮ ਪੱਖੀ ਸ਼੍ਰੀ ਅਰਜਨ ਕੇ ਨਿਤ ਅਨੁਸਾਰਿ । ਬੈਸ ਅਲਪ ਹੈ ਗੁਨ ਮਹਿਂ ਦੀਰਘ ਅਰ ਪਿਤ ਆਗਜਾ ਕੀਨਿ ਉਚਾਰ। ਸ਼੍ਰੀ ਗੁਰ ਰਾਮਦਾਸ ਜੋ ਦੀਨਸਿ ਕੌਨ ਮਿਟਾਇ ਸਕੈ ਬਲਿਭਾਰਿ[6]।ਭਨਤਿ ਪ੍ਰਿਤ ਮਨ[7]:–ਸੋ ਸਪੁਤ ਹੁਇ ਪਿਤਾ ਬਚਨ ਜੋ ਲੈ ਸਿਰਧਾਰਿ–॥੨੮॥ਇਹ ਸਭਿ ਕਾਮ ਕਪੁਤਕੁਰ ਕੋ ਪਿਤਾ ਬਾਕ ਕੋ ਚਹਿਂ ਉਲਟਾਇ । ਕ੍ਰੋਧੀ, ਕੁਟਿਲ[8], ਕ੍ਰਿਤਘਨੀ, ਕਾਇਰ, ਕੁਚਿਲ[9], ਕਠੋਰ, ਕੁਮਤਿ, ਕੁਟਲਾਇ[10] । ਇਸਤੇ ਪਰੇ ਦੋਸ਼ ਕੋ ਗਨੀਅਹਿ ਜੋ ਤੁਮ ਕਰਜੋ ਚਹਤਿ ਚਿਤ ਚਾਇ। ਇਕ ਦਿਸ਼ਿ ਪੁੰਜ ਪਾਪ ਕੋ ਧਰੀਅਹਿ ਤਵ ਕੁਕਰਮ ਕੋ ਨਹਿਂ ਸਮੁਝਾਇ॥੨੯॥ਸ਼੍ਰੀਨਾਨਕ ਕੋਰੂਪ[11] ਜਗਤ ਗੁਰੁ ਸੰਤ ਸੁਮਤਿ ਸਮ ਬ੍ਰਿਤੀ[12] ਸੁਜਾਨ । ਜਗਤੇਸ਼ੁਰ ਅਵਤਾਰ ਬਿਦਤ ਬਹੁ,ਕਰਜੋ ਹਜ਼ਾਰਨਿਕੋ ਕੱਲਜਾਨ।ਗੁਨ ਗਨ ਧਰਤਿ,ਪਿਤਾਪੁਨ ਹਮਰੋ ਤਿਨਹੁੰ ਬਿਠਾਯੋ ਅਪਨ ਸਥਾਨ।ਤਿਨਕੇ ਬਾਕ ਚਹਤਿ ਉਲਟਾਏ, ਨਹਿਂ ਆਗਜਾ ਮਾਨਹਿਂ, ਕਰਿ ਮਾਨ[13] ॥੩੦॥ ਪਿਤ ਸਥਾਨ ਬੈਠਜੋ ਤਿਸ ਨਿੰਦਹਿਂ,ਬਿੰਦਹਿਂ ਬਛਿਆਈ ਕੁਛ ਨਾਂਹਿ। ਜਥਾ ਹੰਸ ਕੋ ਥਕ ਛਰਪਾਵੈ, ਮਸ਼ਕ ਗਰੁੜ ਕੋ[14] ਦਾਬਨਿ ਚਾਹਿ । ਸਮਾਲ ਸ਼ੇਰ ਕੋ ਕਰਹਿ ਛਰਾਵਨਿ, ਪਟਬੀਜਨਿ ਚਹਿ ਰਵਿ ਸਮਤਾਹਿ[15]। ਤਥਾ ਮਨੋਰਥ ਮਨ ਮਹਿਂ ਠਾਨਤਿ ਸ਼੍ਰੀ ਅਰਜਨ ਪਰ ਕਰਿ ਉਤਸਾਹਿ ॥੩੧॥ ਕਰਾਮਾਤਿ ਸਾਹਿਬ ਸੋ ਪੂਰਨ,

---

[1]ਦਿਲ ਵਿਚ ਹੈਕਾਰ [ਸ਼ੈਸ:, ਦਕ੍ਪ] । [2]ਅਤ ਤੇਰੀ ਮਾਰੀ ਗਈ ਹੈ । [3]ਮਦਦਗਾਰ ਇਸ ਸਮੇਂ । [4]ਡਾਢੀ ਬਲਵਾਨ । [5]ਪਵਿੱਤ੍ਰ ਆਤਮਾ (ਮਹਾਤਮਾਂ) ਕਹਿੰਦੇ ਹਨ । [6]ਕਪਟੀ । [7]ਮੌਲਾ ਡਾਢ ਮੈਲੇ ਮਨ ਵਾਲਾ । [8]ਨਾ ਟਲਣ ਵਾਲਾ (ਬੁਰੇ ਪਾਸਿਓਂ)। ਨਾ ਮੁੜਨ ਵਾਲਾ (ਕੁ+ਟਲਾਇ)। [9](ਡਾਢ ਗੁਰੂ ਅਰਜਨ ਜੀ) । [10](ਹਰਖ ਸ਼ੋਕ ਵਿਚ) ਇਕ ਰਸ ਬ੍ਰਿਤੀ । [11]ਹੈਕਾਰ । (ਅ) ਉਨ੍ਹਾਂ ਦਾ ਸਨਮਾਨ ਕਰਕੇ ਆਗਜਾ ਨਹੀਂ ਮੰਨਿਦਾ ਤੂੰ। [12]ਮੱਛਰ ਗਰੁੜ ਨੂੰ । [13]ਬਰੱਬਰੀ ।

ਧੀਰਜ ਅਜਰ ਜਰਨ, ਛਿਮਵਾਨ। ਅਜ਼ਮਤਿ ਛੂਛਾ[1] ਰਿਦੈ ਅਧੀਰਜ, ਛਿਮਾ ਨ ਰੰਚਕ ਤੋ ਮਹਿੰ ਜਾਨਿ। ਸੋ ਗੌਰਾ ਤੂੰ ਹੌਰਾ ਅਤਿਸ਼ੈ,ਸੋ ਉਜਲ ਤੂੰ ਮਲਿਨ ਮਹਾਨ। ਸਰਲ ਮ੍ਰਿਦੁਲ ਹਰਿ ਰੂਪ ਪ੍ਰਗਟ ਸੋ, ਕੁਟਿਲ ਕਠੋਰ ਜੀਵ ਨਿਜ ਮਾਨ' ॥੩੨॥ ਦੋਹਰਾ॥ਸੁਨਿ ਪ੍ਰਿਥੀਆ ਜਰ ਥਰ ਗਯੋ,ਜਰ ਨ ਸਕਯੋ ਬਚ ਸਾਚਾਰਕਤ ਨੇਤ੍ਰ ਫਰਕਤਿ ਅਧਰ, ਭ੍ਰਿਕੁਟਿ ਕੁਟਿਲ[2] ਜਿਸ ਨਾਚਿ॥ ੩੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਮਹਾਂਦੇਵ ਪ੍ਰਿਥੀਆ ਸੰਬਾਦਿ' ਬਰਨਨੰ ਨਾਮ ਬਿੰਸਤੀ ਅੰਸੂ ॥ ੨੦ ॥

੨੧. [ਮਹਾਂਦੇਵ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸੰਬਾਦ]।

ਦੋਹਰਾ ॥ ਪ੍ਰਿਥੀਆ! ਸੁਨਤਿ ਕਠੋਰ[3] ਕਹਿ 'ਕਹਯੋ ਨ ਬੂਝੈ ਬੈਨ[4]। ਭੋਰਾ[5] ਮੂਰਖ ਕੌ ਕਹੈਂ ਯਾਂਤੇ ਤੁਝ ਮਤਿ ਹੈ ਨ॥੧॥ਸ੍ਰੈਯਾ॥ ਇਨਬਾਤਨਿ ਕੌ ਤੂੰ ਕਨਾ ਜਾਨਹਿ ਥਰਹਿ ਸਦਨ ਦੁਰਿ ਬੈਠਿ ਰਹੈਤਿ। ਸੁਮਤਿਵੰਤ ਮਹਿੰ ਬੋਲ ਨ ਆਵਹਿ ਤੌ ਇਹ ਕਾਰਜ ਕਹਾਂ ਲਖੈਂਤਿ[6]। ਜਾਹਰ ਜਿਨਹੁ ਜਵਾਹਰ ਦਿਖਯ ਨ ਸੋ ਕਿਮ ਹੋਵਹਿ ਪਰਖਨਿਵੈਤਿ[7]। ਜਿਨ ਅਜਾਨ ਕੀ ਸੰਗਤਿ ਬਰਤੀ ਸੋ ਕਿਮ ਭੇਦ ਲਖਹਿ ਬੁਧਿਵੈਤਿ[8]॥੨॥ਤੁਝ ਸਮ ਨੈ[9] ਕਰਿਸਤੁਤਿ ਫੁਲਾਯਹੁ ਗਰਬ ਧਰਤਿ ਯਾਂਤੇ ਮਨਿ ਚਾਹਿ। ਤੌ ਸਮੇਤ ਹੀ ਪਕਰ ਮੰਗਾਵੌਂ ਤਬਿ ਤੁਮਰੀ ਅਜ਼ਮਤਿ ਲਖਿ ਜਾਹਿ। ਲਘੁ ਦੀਰਘ ਤਬਿ ਜਾਨਿ ਪਰੈਗੋ ਜਬਿ ਹੋਵਹੁ ਤੁਰਕਨਿ ਬਸਿ ਮਾਂਹਿ।ਮਾਨਹਿੰ ਕੌਨ ਕਹਯੋ ਕਬਿ ਤੇਰੋ ਜਿਸ ਮਹਿੰ ਰੰਚਕ ਭੀ ਮਤਿ ਨਾਂਹਿ॥੩॥ ਉਠਿ ਅਬਿ ਜਾਹੁ ਨਿਕਟ ਨਹਿੰ ਬੈਠਹੁ ਸਠ ਕੀ ਬਾਤ ਸੁਨੌਂ ਨਹਿੰ ਕਾਨ। ਜਸ ਦ੍ਰੋਹੀ ਅਰਜਨ ਹੈ ਮੇਰੋ,ਤਸ ਤੂੰਹੈਂ ਅਬਿ ਲੀਨਿਪਛਾਨ।ਮੈਂ ਹਿਤ ਕਰੌਂ,ਅਜਾਨ ਨ ਜਾਨਹਿ,ਜਿਮਪਸੁ ਕੈ ਪਟ ਭੂਖਨ ਠਾਨਿ।ਉਲਟੋ ਸ੍ਰਿੰਗਨਿ[10]ਚਹਤਿ ਚੁਭਾਵਨਿ,ਮੈਂ ਤੁਝ ਜਾਨਜੋਤਿਸੈ ਸਮਾਨ' ॥੪॥ ਮਹਾਂਦੇਵ ਨੇ ਭਨਯੋ ਬਾਕ ਤਬਿ 'ਸ਼੍ਰੀ ਅਰਜਨ ਪੱਖੀ ਇਮ ਜਾਨਿ।ਸ਼੍ਰੀ ਗੁਰੂ ਨੇ ਗੁਰਤਾਜਬਿ ਦੀਨਸਿ ਸਭਿਸੰਗ। ਆਗਜਾਕੀਨਿਬਖਾਨ। ਚਰਨ ਪਰਹੁ ਅਨੁਸਾਰਿ ਰਹਹੁ ਇਨ-ਹਮ ਨੇ ਤਬਿ ਹੀ ਲੀਨਾਸਿ ਮਾਨਿ। ਪਿਤ ਗੁਰ ਹਰਿ ਅਵਤਾਰ ਸੰਤ ਮਨ[11] ਹਮ ਨ ਹਟਾਵਹਿੰ ਤੋਹਿ ਸਮਾਨ॥

---

[1]ਤੂੰ ਕਰਾਮਾਤ (ਤੋਂ) ਖਾਲੀ ਹੈਂ। [2]ਟੇਢੀਆਂ। [3]ਕੌੜੇ ਬਚਨ। [4]ਕਹੇ ਬਚਨ ਸਮਝਦਾ ਨਹੀਂ (ਮਹਾਂਦੇਵ)। [5]ਭੋਲਾ। [6]ਕੀ ਜਾਣਦਾ ਹੈਂ ? [7]ਪਰਖਨ ਵਾਲਾ। [8]ਬੁਧਿਵਾਨਾਂ ਦਾ। [9]ਤੇਰੇ ਵਰਗਿਆਂ ਨੇ (ਗੁਰੂ ਅਰਜਨ ਜੀ ਨੂੰ)। [10]ਸਿੰਗਾਂ ਨੂੰ। [11]ਸ਼ਾਂਤਾਤਮਾ।

ਪ॥ਆਸਮਾਨ ਕੋ ਬਾਨ ਪ੍ਰਹਾਰਹਿ ਉਲਟਿ ਲਗੈ ਤਿਸ ਹੂੰ ਕੋ ਆਇ।ਸੈਲਨਿ ਸਾਥ ਮਾਥ ਜੋ ਮਾਰਹਿ ਭਗਨਿ ਹੋਹਿ ਸਿਰਿ, ਕਛੁ ਨ ਬਸਾਇ[1]। ਸ਼ੇਰ ਸਰਪ ਕੇ ਦਸਨ ਗਹੈ ਜੋ, ਪਾਵਕ ਜ੍ਵਲਤ[2] ਹਾਥ ਦੇ ਪਾਇ।ਪਾਹਨ ਬਾਂਧੇ ਸੰਗ ਗ੍ਰੀਵ ਕੇ ਤਰਬੋ ਚਹੈ ਭੁਜਨ ਬਲ ਲਾਇ ॥੬॥ ਤਿਮ ਤੋਰੋ ਬਿਰਤਾਂਤ ਸੁ ਜਨਿਯਤਿ ਯਾਂਤੇ ਕਰਿ ਬਿਚਾਰ ਬਚ ਮਾਨਿ। ਸ਼੍ਰੀ ਗੁਰ ਪਿਤ ਕੋ ਬਾਕ ਅਟਲ ਰਹਿ ਜਿਤ ਕਿਤ ਤੇ ਹੂੰ ਪਾਵਹਿ ਹਾਨਿ। ਅਪਨੋ ਹਿਤ ਲਖਿ ਸੁਤ ਬਨਿਤਾ ਜੁਤਿ ਬਸਹੁ ਸੁ ਨਿਤ ਚਿਤ ਆਨੰਦ ਠਾਨਿ। ਮੇਲ ਕਰਹੁ ਨਹਿੰ ਅਪਜਸ ਪਾਵਹੁ,ਹਰਖਹੁ ਹੇਰਿ ਲਖਹੁ ਪਿਤ ਥਾਨਿ[3]॥੭॥ਪ੍ਰਿਥੀਆ ਭਨਹਿ 'ਭਯੋ ਮਸਤਾਨਾ ਜਿਮ ਬਾਲਕ ਬਧ ਤਿਮ ਅਨਜਾਨਾ।ਜੋ ਮੁਝ ਦਹੈ ਕਹੈਂ ਬਚ ਤੈਸੋ,ਚਹੈਂ ਰਹੌਂ ਤਿਸ ਦਾਸ ਸਮਾਨ[4]। ਮੈਂ ਨਹਿੰ ਮੂਰਖ ਕਰੌਂ ਜਤਨ ਅਬਿ ਗੁਰਤਾ ਲੈਹੌਂ ਛੀਨਿ ਮਹਾਨ। ਰਹੌਂ ਇਕਾਕੀ ਤੁਮ ਹੁਇ ਦੋਨਹੁ ਕਰਹੁ ਉਪਾਉ ਹੋਹੁਗੇ ਹਾਨ'॥੮॥ਮਹਾਂਦੇਵ ਕਹਿ 'ਨਿਜ ਹਿਤ ਕਹੁ ਲਹਿ, ਪਰਹੁ ਪਾਇ ਮਿਲਿ ਬਸਹੁ ਸੁਖੈਨ।ਕਾਮ,ਕ੍ਰੋਧ,ਮਦ,ਮਾਨ,ਲੋਭ ਤੇ ਅਬਿ ਜੋ ਨਹਿੰ ਮਾਨਹਿ ਮਮ ਬੈਨ।ਦੁਖ ਤੇ ਭਰ[5]ਦੁਖ ਲਹਹਿੰ ਅਨਿਕ ਬਿਧਿ,ਅਪਜਸੁ ਤੇ ਅਪਜਸੁ ਬਿਨ ਚੈਨ। ਦੁਹੂੰ ਲੋਕ ਬਿਗਰਹਿੰ ਪਛੁਤਾਵਹਿੰ ਹਾਥ ਨ ਆਇ ਸਮੋ ਜੁਤਿ ਐਨ[6]'॥੯॥ਪ੍ਰਿਥੀਆ ਜਰਨੋ ਜਰਨੋ ਨਹਿੰ ਬਚ ਕੋ[7]ਕਿਉਂ ਝਖਵਾਉ[8] ਕਰਤਿ ਉਠਿ ਜਾਹੁ'। ਇਮ ਕਹਿ ਮੌਨ ਧਰੀ ਰਿਸਿ ਉਰ ਭਰਿ ਸਨਮੁਖ ਨਹਿੰ ਦੇਖਤਿ ਦੁਖ ਮਾਂਹੁ। ਹੋਨਹਾਰ ਕੋ ਰਿਦੈ ਬਿਚਾਰਨੋ ਮਹਾਂਦੇਵ ਦਿਖਿ ਤਿਸਕੇ ਦਾਹੁ'।[9]ਚਿੰਤਾ ਸਰ[10]ਕੋ ਮੀਨ ਬਨਹੁ ਨਿਤ'ਸ੍ਰਾਪ ਦਿਯੋ ਕ੍ਰੁੱਧਤਿ ਹ੍ਵੈ ਤਾਂਹੁ॥੧੦॥ਤਜਿ ਤਿਸ ਕੋ ਉਠਿ ਸਦਨ ਸਿਧਾਰਨੋ ਬਧਨੋ ਬਖੇਰਾ[11] ਮਨ ਅਕੁਲਾਇ।–ਨਾਮ ਪਿਤਾ ਗੁਰੁ ਰਾਮਦਾਸ ਕੋ ਤੁਰਕਨ ਸੋਂ ਮਿਲਿ ਕਜਾ ਕਹਿ ਜਾਇ। ਦਿੱਲੀਪਤਿ ਅਕਬਰ ਤੇ ਆਦਿਕ ਸ਼੍ਰੀ ਗੁਰੁ ਅਮਰ ਚਰਨ ਸਿਰ ਲਾਇ।ਅਬੈ ਨਿਲਾਯਕ[12]ਤਿਨਕੇ ਆਗੇ ਚਲੈ ਪੁਕਾਰੁ[13] ਬਾਹੁ ਉਠਾਇ॥੧੧॥ ਮੈਂ ਸਮੁਝਾਇ ਰਹਯੋ ਬਹੁ ਤੇਰਾ ਏਕ ਨ ਮਾਨੀ ਮਨਿ

---

[1]ਕੁਛ ਵੱਸ ਨਹੀਂ ਚਲੇਗਾ। [2]ਅਗਨੀ ਬਲਦੀ ਵਿਚ। [3]ਚਾਹੁੰਦਾ ਹੈਂ ਤਿਸ (ਗੁਰੂ ਅਰਜਨ ਜੀ) ਦੇ ਦਾਸ ਵਾਂਙ ਮੈਂ ਰਹਾਂ। [4]ਵੱਧ, ਅਤਯੰਤ। [5]ਸਮਾਂ ਸਮੇਤ ਘਰ ਦੇ। [6]ਬਕਵਾਸ ਕਰਨਾਂ ਹੈ। [7]ਉਸ ਦਾ ਸਾੜ ਦੇਖਕੇ। [8]ਚਿੰਤਾ ਰੂਪੀ ਭਾਲਾਬ। [9]ਭਾਵ ਪ੍ਰਿਥੀਆ। [10]ਫਰਿਆਦੀ।

ਅਭਿਮੰਦਾਹੋਨਹਾਰਕੋ ਜਾਨਹਿ ਕਯਾ ਹੁਇ,ਕਰਿ ਬਿਖਦੈਬੋਪਾਪ ਬਿਲੰਦ[1]
।ਚਿਤਵਤਿ ਸਦਾ ਅਨਰਥਨਿ ਬੀਤਹਿ[2]ਉਰ ਹੰਕਾਰ,ਨ ਮੋਹਿ ਮਨਿੰਦ[3]—।
ਇਸ ਪ੍ਰਕਾਰ ਬੀਚਾਰਤਿ ਚਿਤ ਮਹਿ ਗਯੋ ਸਦਨ ਮਹਿ ਸਦਾ ਅਨੰਦ ॥
੧੨॥ਨਿਜ ਘਰ ਤੈ ਪੁਨਿ ਮਹਾਂਦੇਵ ਚਲਿ ਸ਼੍ਰੀ ਅਰਜਨ ਕੇ ਪਹੁੰਚਨੋ ਤੀਰ।
ਦੇਖਿ ਬਿਸਾਲ ਭ੍ਰਾਤ ਕੋ ਤਤਛਿਨ ਖਰੇ ਭਏ ਸਨਮਾਨ ਗਹੀਰ[4]। ਬੰਦਨ
ਕਰਿ ਕੈ ਆਪਸ ਮਾਂਹੀ ਬੈਠੇ ਦੋਨਹੁੰ ਮਹਦ ਸਧੀਰ। ਸਰਲ ਮ੍ਰਿਦੁਲ ਰਿਦ
ਅਦਬ ਜੁਕਤਿ ਬੁਧਿ ਮਿਲੇ ਪ੍ਰਮੋਦਤਿ ਪ੍ਰਿਖਿਦ੍ਹੈਬੀਰ॥੧੩॥ਗੋਦਿ ਪ੍ਰਮੋਦਤਿ[5]
ਸ਼੍ਰੀ ਹਰਿਗੋਬਿੰਦ ਰੱਖਜਾ ਸ਼ਬਦ ਬਨਾਵਤਿ ਹੇਰਿ। ਸ਼੍ਰੀ ਸਤਿਗੁਰ ਅਰੁ ਸ਼੍ਰੀ
ਪਰਮੇਸ਼ੁਰ ਇਨਕੋ ਜਸ ਜਿਨਿ ਬਿਖੈ ਬਡੇਰਾ[6]ਭਏ ਦਾਸ ਰਖਵਾਰੇ ਆਇ
ਸ੍ਰ ਹਾਥ ਦੇਇ ਰਾਖੇ ਬਹੁ ਬੋਰ ।ਮਾਤ ਪਿਤਾ ਜਿਮ ਸੁਤ ਕੋ ਰਾਖਹਿੰ ਅਸ਼ਟ
ਜਾਮ ਚਿਤਵਤਿ ਫਿਰ ਫੇਰ[7]॥੧੪॥ਇੱਤਯਾਦਿਕ ਤਿਨ ਬਿਖੈ ਅਰਥ ਰਖਿ
ਕੀਨਸਿ ਅਪਨੀ ਬਿਨੈ ਬਖਾਨ।ਇਸ ਪ੍ਰਕਾਰ ਕੇ ਸ਼ਬਦ ਬਨਾਏ ਜਿਨ ਮਹਿੰ
ਪ੍ਰੇਮ ਪ੍ਰਵਾਹ ਮਹਾਨ।ਸ਼੍ਰੀ ਗ੍ਰੰਥ ਸਾਹਿਬ ਕੇ ਬਿਚ ਲਿਖਿ,ਰਾਖੇ ਸਿੱਖਨ ਹਿਤ
ਕੱਲਯਾਨ*। ਜ਼ਾਹਰ ਅਰਥ ਜਿਨਹੁੰ ਕਹੁ ਭਾਸਹਿ ਲੋਕ ਪ੍ਰਲੋਕ ਬਿਖੈ
ਸੁਖਦਾਨਿ॥੧੫॥ਨਿਜ ਸਿੱਖਨ ਸੋ ਮਹਿੰਮਾ ਪ੍ਰਭੁ ਕੀ ਕਰਤਿ ਸੁਨਾਵਨਿ ਪ੍ਰੇਮ
ਬਿਸਾਲ[8]ਪਾਠ ਪਠਹਿੰ ਰੱਛਜਾ ਜਹਿੰ ਚਾਹਹਿੰ,ਹੋਇੰ ਸਹਾਇ ਦਯਾਲ ਤਤ-
ਕਾਲ[9]।ਮਹਾਂਦੇਵ ਇਤਨੇ ਮਹਿੰ ਆਏ ਸੁਧਿ ਕੋ ਲੇਨਿ ਕੁਸ਼ਲ ਹਿਤ ਨਾਲਿ।
ਸ਼੍ਰੀ ਹਰਿਗੋਬਿੰਦ ਕੋ ਕਰਿ ਦਰਸ਼ਨ ਮਨ ਮਾਨਜੋ—ਹਮ ਭਏ ਨਿਹਾਲ।
੧੬॥ ਸ਼੍ਰੀ ਗੁਰੁ ਰਾਮਦਾਸ ਕੁਲ ਪ੍ਰਾਚੀ ਉ੍ਦਯਤਿ ਚੰਦ ਮਨਿੰਦ[10]ਅਨੰਦ।
ਉ੍ਜਲ ਦਿਪਹਿ ਜਾਮਨੀ ਸਿੱਖੀ[11] ਗ੍ਯਾਨਵਾਨੁ ਸਿਖ ਜੁਤਿ ਉਡੁ ਬ੍ਰਿੰਦ।
ਸੰਗਤਿ ਦੋਸ਼ ਬਿਦੋਸ਼ਨਿ ਕੀ ਗਨ ਕਾਨਨਿ ਕੈਰਵ ਕੋ ਬਿਗਸੰਦ[12]। ਦੁਸ਼ਟ
ਪ੍ਰਫੁੱਲਿਤ ਹੁਇ ਜਿਤਕਿਤ ਜੋ ਮੁਰਝਾਵਹਿੰ ਮੁਖਮੰਦ ਅਰਬਿੰਦ[13]॥੧੭॥[14]
ਜਿਮ ਕੱਸ਼ਪ[15]ਘਰ ਸੂਰਜ ਜਨਮਨੋ ਸ਼੍ਰੀ ਅਰਜਨ ਕੇ ਹਰਿਗੋਬਿੰਦ। ਨਿਸਾ

[1]ਕੀੜਾ ਹੈ ਵਿਹੁ ਵੇਹੜੇ ਦਾ ਬੜਾ ਪਾਪ। [2]ਪ ਪ ਚਿਤਵਦਿਆਂ (ਆਯੁ) ਬੀਤਦੀ ਹੈ। [3]ਦਿਲ ਵਿਚ ਹੰਕਾਰ ਹੈ ਕਿ ਮੇਰੇ ਮਨਿੰਦ (ਕੋਈ) ਨਹੀਂ। [4]ਆਦਰ ਲਈ ਗਹੀਰ (ਗੁਰੂ ਅਰਜਨ ਦੇਵ ਜੀ)। [5]ਗੋਦ ਵਿਚ ਅਨੰਦ ਸਮੇਤ (ਹਨ)।[6]ਕੁਲ ਰੂਪੀ ਪੂਰਬ ਦਿਸ਼ਾ ਵਿਚ ਪ੍ਰਕਾਸ਼ ਹੋਏ ਹਨ ਚੰਦ ਵਾਂਙ (ਪੁੰਨਯਾਂ ਦਾ ਚੰਦ ਪੂਰਬੋਂ ਚੜ੍ਹਦਾ ਹੈ)।[7]ਨਿਰਮਲ ਪ੍ਰਕਾਸ਼ ਰਹੀ ਹੈ ਸਿੱਖੀ ਰੂਪੀ ਰਾਤ।[8]ਕਵੀਆਂਦੇ ਬਨ ਨੂੰ ਖਿੜੌਂਦੇ ਹਨ। [9]ਕਵਲ ਢਤ (ਰਾਤ ਨੂੰ ਕਵਲ ਬੰਦ ਹੁੰਦਾ ਹੈ)। [10]ਹੁਣ ਸੂਰਜ ਦਾ ਰੂਪਕ ਬੰਨ੍ਹਣ ਲਗੇ ਹਨ। [11]ਰਿਖੀ ਦਾ ਨਾਮ ਸੀ। *ਪਾ—ਸ਼੍ਰੀ ਗ੍ਰੰਥ ਸਾਹਿਬ ਵਿਚ ਰਾਖੇ ਪਰਮ ਸਿੱਖਯ ਪਾਵਹਿੰ ਬੰਛਾਕਾਮ।

ਅਬਿੰਦਜਾ ਨਾਸ਼ਨਿ ਕੀਨਸਿ ਅੰਧ ਉਲੂਕ ਜਿ ਨਿੰਦਕ ਨਿੰਦਾਸੰਤ ਅਨੰਤ ਕਮਲ ਬਿਕਸੰਤਹਿ ਚਪੇ[1] ਚੋਰ ਦੋਹੀ ਦੁਖ ਬ੍ਰਿੰਦ। ਤੁਰਕ ਤੇਜ ਤਮਪਤਿ ਕੋ ਤਾੜਤਿ[2]ਤ੍ਰਿਸ਼੍ਰਿਤ ਤਾਰਨਿ ਬੀਰਨਿ ਦੁੰਦ[3]–॥੧੯॥ਇਮ ਅਨੁਮਾਨਤਿ ਮਹਾਂਦੇਵ ਮਨ ਪ੍ਰੇਮ ਕਰੇ ਬਹੁ ਲੀਨਿ ਉਛੰਗ[4]। 'ਮੋਹਿ ਸੁਨਾਵਹੁ ਦੋਹਿ ਦੁਸ਼ਟ ਕੋ ਧੋਹੁ ਕੀਨਿ ਜਿਮ ਮਿਲਿ ਦਿਜ ਸੰਗ। ਰੱਖਜਕ ਪਾਰਬ੍ਰਹਮ ਗੁਰੁ ਨਾਨਕ ਕਿਮ ਸਹਾਇ ਕੀਨਸਿ ਮ੍ਰਿਦਅੰਗ।ਪ੍ਰਿਥਕ ਕਰਨੋ ਕਿਮ ਜਨਨੀ ਦਾਸਨਿ[5],ਤਜਾਗ ਸਰਬ ਹੀ ਭਏਨਿਸੰਗ[6]॥੨੬॥ਸ਼੍ਰੀਅਰਜਨ ਕਹਿ'ਦਿਜ ਇਹ ਬੈਠਨੋ ਇਸ ਕੋ ਬੂਝ ਲੇਹੁ ਸਭਿ ਬਾਤ । ਏਕਾਕੀ ਸਭਿਹਿਨ ਤੇ ਕੀਨਸਿ ਊਪਰ ਲੇ ਗਮਨਨੋ ਦਧਿ ਖ੍ਰਾਤ[7]। ਸਹਿਜ ਸੁਭਾਇਕ ਰਹੇ ਸਕਲ ਨਰ ਲਖਨੋ ਨ ਕਿਨਹੂੰ ਇਹ ਬਿਰਤਾਂਤ। ਰੋਦਤਿ ਊਚ ਪੁਕਾਰਤਿ ਜਥਿਹੂੰ ਅਨਵਾਧੋ ਹਮਨੇ ਤਿਸਭਾਂਤਿ॥੨੦॥ਦਧੀ ਖੁਲਾਇ ਰਹੇ ਨਹਿੰਖਾਈ,ਕੁਕਰ ਖਾਈ ਮਰਨੋ ਤੁਰੰਤ'।ਮਹਾਂਦੇਵ ਸੋਂ ਦਿਜਨੇ ਭਾਖੀ'ਛੂਬਤਿ ਪ੍ਰਿਥੀਆ ਪਾਪ ਕਰੰਤਿ।ਮੁਝਕੋ ਭੀਗਹਿ ਲਗਨੋ ਛੁਬਾਵਨਿ ਅਪਨੇਸੰਗ ਅਧਿਕ ਅਘਵੰਤਿ । ਕਰਾਮਾਤ ਸਾਹਿਬ ਗੁਰਨੰਦਨ ਅੰਤਰਜਾਮੀ ਸਰਬ ਲਖੰਤਿ॥੨੧॥ ਪਾਪ ਜਾਨਿਕੈ ਅਚਨੋ ਨ ਮੁਖ ਮਹਿੰ,ਮੈਂ ਬਚ ਰਹਨੋ ਸੁ ਨਰਕ ਪਰੰਤਿ[8]। ਅਧਮ ਉਧਾਰਨ ਬਿਰਦ[9] ਸੰਭਾਰਨੋ, ਬਖਸ਼ਨੋ, ਕ੍ਰਿਪਾ ਕਰੀ ਭਗਵੰਤ । ਕੌਨ ਕੌਨ ਗੁਨ ਇਨਕੇ ਉਚਰੌਂ,ਜਾਨੇ ਪਰੈਂ ਅਬੈ ਅਘਹੰਤਿ[10]।ਮਹਾਂਪੁਰਖ ਅਵਤਾਰ ਜੁ ਪੂਰਨ ਕਾਜ ਕਰਨ ਹਿਤ ਨਰ ਤਨਧੰਤਿ'॥੨੨॥ਬਿਸਮੈ ਮਹਾਂਦੇਵਪੁਨਿ ਭਾਖੀ'ਮੈਂ ਸਮੁਝਾਇ ਰਹਨੋ ਅਬਿ ਜਾਇ।ਅਘ ਦੀਰਘ ਨੈ ਤਿਸੈ ਦਬਾਯਹੁ ਸੁਨਿ ਸ਼ੁਭ ਬਾਤ ਨਹੀਂ ਮਨ ਲਜਾਇ। ਦਿੱਲੀ ਗਮਨਹਿ ਤੁਰਕ ਅਗਾਰੀ ਦੀਨ ਹੋਹਿਗੋ ਬਿਨੈ ਅਲਾਇ। ਹਮਰੇ ਬਡਿਯਨ ਕੇ ਪਗ ਪਰਤੇ ਅਸ ਬਡਿਆਈ ਲਖਹਿ ਨ ਕਾਇ॥੨੩॥ਬਡੋਬੈਸਮਹਿੰ ਅਲਪ ਬੁਧਿਜਿਸ,ਪਾਪ ਬਾਦ[11]ਬਿਨ ਬੋਲਤਿ ਨਾਂਹਿ। ਕਪਟ ਲਪਟ ਘਟ[12],ਦਪਟ ਧੋਹ ਨਿਤ[13],

[1]ਖਿਝਦੇ ਹਨ,ਲੱਜਤ ਹੁੰਦੇ। [2](ਗੁਰੂ ਹਰਿਗੋਬਿੰਦ ਰੂਪੀ ਸੂਰਜ) ਤੁਰਕ ਤੇਜ ਦੇ ਚੰਦ੍ਰਮਾਂ ਨੂੰ ਤਾੜਨਾ ਕਰਦਾ ਹੈ [ਤਮਪਤਿ=ਚੰਦ੍ਰਮਾ]। [3]ਨਿਰਾਦਰ ਕਰਦੇ ਹਨ ਸੂਰਮਿਆਂ ਰੂਪ ਤਾਰਿਆਂ ਦਾ। [4]ਗੋਦੀ ਵਿਚ। [5]ਦਾਸ ਅਤੇ ਮਾਤਾ ਤੋਂ (ਬ੍ਰਾਹਮਣ ਨੇ)। [6]ਬੇਫਿਕਰ। [7]ਦਹੀ ਖੁਵਾਵਣ ਲਈ। [8]ਨਰਕ ਪੈਣ ਤੋਂ। [9]ਨੀਚਾਂ ਨੂੰ ਤਾਰਨ ਵਾਲਾ ਧਰਮ । [10]ਹੁਣ ਤੋਂ ਹੀ ਜਾਣੇ ਪੈਂਦੇ ਹਨ ਕਿ ਇਹ ਪਾਪ ਨਾਸ਼ਕ ਹਨ। [11]ਤੇ ਲੜਾਈ। [12]ਛਲ ਨਾਲ ਲਪੇਟਿਆ ਹੈ ਜਿਦਾ । [13]ਨਿਤ ਹੀ ਧੋਹ ਕਰਕੇ ਘੂਰਦਾ ਹੈ।, (ਅ) ਧੋਹ ਕਰਕੇ ਦਬ ਰਿਹਾ ਹੈ (ਅੰਦਰੋਂ)।

ਮਤਸਰ ਪਾਵਕ ਮਹਿੰ ਜਰ ਜਾਹਿ। ਕੁਟਿਲ ਬਚੋ ਨਹਿੰ ਸਮਝਹਿ ਕੈਸੇ ਇਤਨੇ ਔਗੁਨ ਹੁਇੰ ਜਿਸ ਮਾਂਹਿ। ਮਾਨੁਖ ਕੀ ਗਿਨਤੀ ਕਹੁ ਕਜਾ ਹੈ, ਬ੍ਰਹਮਾ ਸਕੈ ਨ ਤਿਹ ਸਮੁਝਾਹਿ'॥੨੪॥ਸ਼੍ਰੀਅਰਜਨਕਹਿ'ਸੁਨਪ੍ਰਭੂਤਜੀ! ਨਾਹਕ ਹਮ ਸੋਂ ਠਾਨਹਿੰ ਦ੍ਵੈਖ। ਤਦਪਿ ਕਰਹਿ ਤੌ ਹਮਸੋਂ ਕਰਿਹੈ,ਬਾਲਕ ਸੋਂ ਕਜਾ ਕਪਟ ਵਿਸ਼ੇਸ਼। ਕਾਰਸ[1] ਮੁਖ ਤੇ ਲੱਜਿਤਿ ਹੁਇ ਕਰਿ ਰਹਿ ਨ ਸਕਹਿ ਕਹਿ ਅਜਸੁ ਅਸ਼ੇਸ਼।ਅਪਨੀ ਖੁਸ਼ੀ ਜਾਤਿ ਪੁਰਿ ਭਜਿਕੈ ਹਮਨਹਿੰ ਬੁਰਾ ਕਹਜੋ ਤਿਸ ਲੇਸ਼ੁ'॥੨੫॥ਇੱਤਜਾਦਿਕ ਕੁਛ ਅਪਰ ਬਾਰਤਾਕਰਿਕੈ ਮਹਾਂਦੇਵ ਗ੍ਰਿਹ ਆਇ। ਹਰਿਗੋਵਿੰਦ ਨਿਜ ਨੰਦ ਅਨੰਦਕ ਗੋਦ ਬਿਠਾਇ ਗੋਗ ਬਲਿ ਜਾਇ । ਦੀਨਨਿ ਦਾਨ ਦੀਨਿ ਸੁਤ ਕੁਸ਼ਲੀ[2] ਜਾਨਤਿ –ਨਯੋ ਜਨਮ ਇਨ ਪਾਇ–। ਰੈਕਨ ਤੇ ਆਸ਼ਿਖ ਗਨ ਲੀਨਸਿ ਅਧਿਕ ਸੁਧਾ ਤੇ ਮਾਧੁਰਤਾਇ[3] ॥੨੬॥ ਸਰਬ ਗੁਰਨਿ ਹਿਤ ਕੀਨ ਤਿਹਾਵਲ ਸ਼੍ਰੀ ਅਰਜਨ ਜੀ ਧਰਿਕਰਿਪਾਸ।'ਭਏ ਸਹਾਇਕ ਆਨ ਦਾਸਕੇ'ਕਰਿਵਾਵਤਿ ਭੋ ਭਬਿ ਅਰਦਾਸਿ। ਸੰਗਤਿ ਸਗਰੀ ਕਰੀ ਹਕਾਰਨਿ ਬਰਤਾਯਹੁ ਤਿਨ ਮਹਿੰ ਸੁਖਰਾਸ। ਜੈ ਜੈ ਕਾਰ ਉਚਾਰਨਿ ਕਰਤੇ ਮਹਿਮਾ ਮਹਾਂ ਸੁ ਪ੍ਰੇਮ ਪ੍ਰਕਾਸ਼॥੨੭॥ਦੋਹਰਾ॥ਇਸ ਪ੍ਰਕਾਰ ਉਤਸਾਹ ਕੋ ਸਿਖ ਸੰਗਤਿ ਗੁਰ ਧਾਮ। ਸ਼ਬਦ ਕੀਰਤਨ ਹੋਤਿਹੈ ਸਿਮਰਤਿ ਸਭਿ ਸਤਿਨਾਮੁ॥੨੮॥'ਧੰਨਧੰਨ'ਗੁਰ ਕੋ ਕਹੈਂ 'ਜਹਿੰ ਕਹਿੰ ਕਰਹਿੰ ਸਹਾਇ।ਅੰਗ ਸੰਗ ਨਿਜ ਦਾਸ ਕੇ ਬਿਘਨ ਛੁਹਨਿ ਨਹਿੰ ਪਾਇ' ॥ ੨੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਮਹਾਂਦੇਵ ਗੁਰ ਕੋ ਮੰਬਾਦ' ਬਰਨਨੰ ਨਾਮ ਏਕਵਿੰਸਤੀ ਅੰਸੂ ॥ ੨੧ ॥

੨੨. [ਪ੍ਰਿਥੀਆ ਸੁਲਹੀ ਨੂੰ ਮਿਲਿਆ। ਦੋਹਰਿ]।

ਦੋਹਰਾ॥ਇਸ ਪ੍ਰਕਾਰ ਸ਼੍ਰੀ ਗੁਰ ਸਦਨ ਅਤਿ ਉਤਸਾਹ ਜੁ ਕੀਨਿ । ਅਧਿਕ ਤਿਹਾਵਲ ਬਰਤਹੀ ਭਈ ਭੀਰ ਸੁਖ ਪੀਨ ॥੧॥ ਸ੍ਰੈਯਾ ॥ ਲਘੁ ਦੁੰਦਭਿ ਕੀ ਧੁਨਿ ਬਾਜਤਿ ਹੈ ਬਹੁ ਨਾਦ ਨਫੀਰਨਿ ਕੇ ਸੰਗਿ ਭਾਰੀ। ਘਰਿ ਪੌਰ ਕੁਲਾਹਲ ਹੋਇ ਰਹਜੋ ਸਭਿ ਆਸ਼ਿਖ ਦੇਤਿ ਮਿਲੇ ਨਰ ਨਾਰੀ । ਪ੍ਰਿਥੀਏ ਕਹੁ ਗਾਰ ਨਿਕਾਰਤਿ ਹੈਂ'ਨਿਤ ਪਾਪ ਬਿਖੈ ਰਤਿ ਜੋ ਦੁਰਚਾਰੀ। ਹਰਿਗੋਬਿੰਦ ਕੋ ਬਿਖ ਦੀਨਿ ਅਬੈ,ਪਰਮੇਸ਼ੁਰ ਹਾਥ ਦੈ ਲੀਨਿ ਉਬਾਰੀ॥੨॥ਮੁਖ ਕਾਰਖ ਲਾਗਿ ਗਈ ਤਿਸ ਕੇ, ਮਰਿਬੇ ਲਗਿ[4] ਜਾਇ ਨ ਕੈਸੇ ਪਖਾਰੀ । ਸ਼ਰਮਜੋ

[1]ਕਾਲਖ । [2]ਖੁਸ਼ੀ ਬੀ । [3]ਪੁੱਤ੍ਰ ਦੇ ਅਨੰਦ ਲਈ । [4]ਅੰਮ੍ਰਿਤ ਨਾਲੋਂ ਬਹੁਤ ਮਿੱਠੀਆਂ (ਅਸੀਰਵਾਦਾਂ)। [5]ਮਰਣ ਤਕ ।

ਘਰਿ ਬੀਚ ਦੁਰਜੋ ਮਤਿ ਮੂਰਖ ਬਾਦ ਹੀ ਬੈਰ ਕਰੇ ਹਿਤ ਟਾਰੀ। ਗੁਰ ਨਾਨਕ ਕੀ ਇਹ ਜੋਤਿ ਬਿਰਾਜਤਿ,ਹੈ ਗੁਨ ਪੂਰਨ ਜੋ ਸ਼ੁਭ ਕਾਰੀ। ਛਲ ਬ੍ਰਿੰਦ ਕਰੇ ਨ ਛਲੈ[1] ਕਿਸ ਰੀਤਿ,ਸਦਾ ਸਰਬੱਗਸ,ਕ੍ਰਿਤੱਗਸ ਉਦਾਰੀ"॥ ੩॥ਏ ਬਤੀਆਂ ਸੁਨਿ ਕੈ ਸਭਿ ਹੀ ਤਿਸ ਕੇ ਪੱਖ ਕੇ ਸਭਿ ਜਾਇ ਸੁਨਾਵੈਂ। 'ਲੋਕ ਹਜਾਰੋਂ ਹੀ ਗਾਰ ਨਿਕਾਰਤਿ-ਕੀਨਿ ਮਹਾਂ ਅਘ-ਬਾਕ ਅਲਾਵੈਂ। ਯੌਂ ਉਤਸਾਹ ਕਰੈਂ ਬਹੁ ਭਾਂਤਿਨਿ ਬਾਦਿਤ ਭਾਂਤਿ ਅਨੇਕ ਬਜਾਵੈ। ਭੀਰ ਰਹੀ ਭਰਿ,ਪਰਨਿ ਭਾ ਘਰਿ,ਕੂਰ ਤਿਹਾਵਲ ਕੋ ਬਰਤਾਵੈ" ॥੪॥ ਕਬਿੱਤ ॥ ਪ੍ਰਿਥੀਆ ਸੁਨੱਤਿ ਮਨ ਗਿਨਤੀ ਗਿਨੱਤ ਬਹੁ-ਕਾਜ ਨਹਿ ਸਿੱਧ ਭਯੋ ਸੱਲ ਰਹਜੋ ਛੱਤੀਆਂ[2]।ਨਿਛਲ ਉਪਾਇ ਗਏ,ਠਾਨਤਿ ਅਨੇਕ ਭਏ ਉਲਟੋ ਕਲੰਕ ਲਏ,ਜਾਨਜੋ ਜਿਤ ਕਿੱਤੀਆ। ਬਿੱਪ੍ਰ ਮਤਿਹੀਨ ਬਿਖ ਦਾਵ ਤੇ ਨ ਦੀਨਿ ਜਿਨਿ,ਜਾਮਨੀ ਮੈਂ ਜਾਨਤੋ ਨ ਤਮ ਭਏ ਅੱਤੀਆ[3]। ਹੋਤਿ ਕ੍ਰਿਤ ਕ੍ਰਿਤ[4] ਜਬਿ ਬੈਰੀ ਮ੍ਰਿਤੁ ਦੇਖਿ ਲੇਤਿ,ਬਚਜੋ ਨਿਜ ਭਾਗਨਿ ਤੇ ਭਲੀ ਭਾਲ ਰੱਤੀਆਂ[5]॥੫॥ਕਬਿੱਤ॥ਨਿੰਦਕ ਬਨੇ ਹੈਂ ਨਰ,ਘਰ ਘਰ ਕ੍ਰਹੈਂਪੁਰਿ, ਸੁਨਿਓ ਨ ਜਾਇਗੋ ਬਿਸਾਲ ਬੈਰ ਚੀਨਿਓ--। ਐਸੇ ਚਿੰਤਾ ਠਾਨਿ ਕੈ ਅਧਿਕ ਦੁਖ ਮਾਨਿਕੈ, ਕਹਤਿ ਨਿਜ ਲੋਕਨ ਸੋਂ 'ਤਮਾਰੀ ਸਭਿ ਕੀਨਿਓ। ਲਾਦ ਲੇਹੁ ਆਜ, ਨਹੀ ਰਹੈ ਸ਼ੇਸ਼ ਕਾਜ ਕੁਛ, ਸਗਰੇ ਸਮਾਜ ਕੀ ਸੰਭਾਰ ਕਰਿ ਲੀਨਿਓ।ਬਡੋ ਭੁਨਸਾਰ ਤੇ ਸਿਧਾਰ ਪਰੈਂ ਪੰਥ ਬੀਚ,ਦੇਖਿ ਹੈਂ ਨ ਬੋਲ ਹੈਂ ਸੁ ਰੌਲ ਹੋਇ ਹੀਨਿਓ"॥੬॥ਸ੍ਰੈਯਾ॥ਤਿਸ ਬਾਸੁਰ ਮੈਂ ਸਭਿ ਤਮਾਰੀ ਕਰਾਇ ਕਹਜੋ*"ਤਮ ਮੈਂ ਪੁਰਿ ਤੇ ਨਿਕਸੈ ਹੌਂ। ਨਰ ਹੇਰਿ ਕੈ ਛੇਰਿ ਨ ਕੋਈ ਕਰੈ, ਸੁਨਿ ਬਾਕ ਕਠੋਰ ਕੋ ਹੌਂ ਨ ਸਹੈਹੌਂ।ਬਿਗਰੇ ਨਰ ਨਾਰਿ ਜਿ ਗਾਰਿਨਿਕਾਰਤਿ,ਪੱਖਜ ਕੋ ਧਾਰਤਿ ਜੋ ਦਿਖ ਪੈ ਹੌਂ।ਸੁਨਿ ਲੋਕ ਹਮਾਰੇ ਦੁਖੈਂ ਤਿਨਤੇ, ਰਿਸ ਧਾਰਿ ਕਰਾਰ ਨ ਹੈ,ਚਲਿ ਜੈ ਹੌਂ"॥੭॥ਸ੍ਰੈਯਾ॥ਪੈਠਜੋ ਨਿਕੇਤ ਮੈਂ ਬੈਠ ਰਹਜੋ ਸੁ ਪ੍ਰਤੀਖਤਿ --ਸਾਂਝ ਪਰੋ ਸਹਿਸਾਈ[6]--। ਚਿੰਤ ਮਹਾ,ਨਹਿ ਭੋਜਨ ਕੀਨਿ, ਅਬੋਲ[7] ਇਕਾਂਤ ਭਯੋ ਇਕ ਥਾਈਂ। ਦੁੰਦਭਿ ਆਦਿਕ ਬਾਦਿਤ

[1]ਨਾ ਛਲੇ ਗਏ (ਸ਼੍ਰੀ ਹਰਗੋਬਿੰਦ ਜੀ)। [2]ਜੋ ਸਦਾ ਸਰਬੱਗ ਹਨ, ਕੀਤੇ ਕਰਮਾਂ ਨੂੰ ਜਾਨਣ ਵਾਲੇ ਹਨ ਦੇਰੀ ਜ਼ਰੂਰ। (ਅ) ਬਲ਼ੇ ਅਹਿਸਾਨ ਮੰਨਣ ਵਾਲੇ ਚਲ। [3]ਛਾਤੀ ਵਿੱਚ। [4]ਰਾਤ ਵਿੱਚ ਅਤਯੰਤ ਅੰਨ੍ਹੇਰਾ ਹੋਇਆ (ਜੋ ਕਿਹੜਾ ਦੇਂਦਾ) ਕੁਝ ਨਾ ਜਾਣਦੇ। [5]ਮੈਂ ਖੁਸ਼ ਹੁੰਦਾ। [6]ਮੱਥੇ ਦੀ ਰੱਤੀ ਵੰਗੀ ਸੀ। [7]ਹੌਲਾ ਦੂਰ ਹੋਵੇਗਾ ਭਾਵ ਚੁਪ ਰਹਾ। [8]ਸੰਝਕਾਂ ਪਵੇ ਛੇਤੀ। [9]ਬਿਨਾਂ ਬੋਲੇ ਤੇ।

*ਪਾਃ--ਰਹਜੋ।

ਕੋ ਸੁਨਿ ਸੋਲ ਲਗੈ ਜਨੁ ਸੂਲ ਉਠਾਈ। ਸੋ ਕਰਕੈ ਉਰ ਮੋ ਸਰਕੈ, ਗਰਕੈ ਦੁਖ ਮੈਂ ਛਰ ਕੈ ਥਰਕਾਈ[1] ॥ ੯ ॥ ਸ੍ਰੈਯਾ॥ ਭਾਨੁ ਅਥਨੋ[2], ਤਮ ਛਾਇ ਗਯੋ, ਕਰਮੋ ਕਰ ਮੋ ਗਹਿ[3]ਭੋਜਨ ਲਜਾਈ। ਧੀਰਜ ਦੀਨਿ ਪ੍ਰਬੋਧਨ ਕੀਨਿ, [4]ਪ੍ਰਬੀਨ ਮਹਾਂ ਤੁਮ ਕਨੋਂ ਦੁਚਿਤਾਈ? । ਜਾਨਤਿ ਹੈਂ ਸਭਿ ਲੋਕ ਬਿਲੋਕਤਿ ਜੋ ਪਤਿਸ਼ਾਹ ਸਮੀਪ ਸਦਾਈ॥ ਜਾਇ ਕੈ ਫੇਰ ਨਿਕਾਸਿ ਦਿਹੋ ਪੁਰਿ, ਆਪ ਬਸੋ ਹਟਿ ਤੂਰਨ ਆਈ ॥ ੯ ॥ ਸ੍ਰੈਯਾ ॥ ਚਿੰਤ ਨਿਵਾਰਿ ਕਰੋ ਪੁਰਸ਼ਾਰਥ, ਹੋਇ ਸਕਾਰਥ ਜਾਨਿ ਤੁਮਾਰੋ । ਉੱਦਮ ਤੇ ਬਿਨ ਪ੍ਰਾਪਤਿ ਹੈ ਨਹਿੰ, ਸੋ ਅਬਿ ਸੱਲਜ ਸਮੂਲ ਉਖਾਰੋਲੈ ਪਤਿਸ਼ਾਹਿ ਕਿ ਸੈਨ ਬਡੀ, ਪਕਰਾਇ ਦਿਜੈ, ਨਤੁ ਦੂਰ ਉਜਾਰੋ । ਪੀਵਤਿ ਜੋ ਦਧਿ, ਜੀਵਤਿ ਨਾ ਇਮਿ, ਥੀਵਤਿ ਨਾ ਪੁਰਿ ਰੌਰ ਉਦਾਰੋ'॥੧੦॥ ਸ੍ਰੈਯਾ ॥ ਯਾ ਬਿਧਿ ਬਾਕ ਅਨੇਕ ਕਹੇ, ਸੁਨਿ ਹਾਨੀ[5] ਕਛੂ ਦਿਲ ਤੇ ਦਲਗੀਰੀ[6] । ਕੀਨ ਅਹਾਰ ਕੋ, ਬ੍ਰਿੰਦ ਬਿਚਾਰਤਿ –ਮੇਲ ਕਰੋਂ ਜੁ ਸਭਾ ਜਹਾਂਗੀਰੀ । ਹੋਹਿ ਸਹਾਇਕ ਮੇਰੇ ਸਭੈ,ਕਹਿ ਕੈ ਜੁ ਸੁਨਾਵਹਿ ਗੇ ਮਮ ਪੀਰੀ[7]।ਦੇ ਧਨ ਕੋ ਅਪਨੈ ਕਰਿ ਹੌਂ ਇਹੁ ਬੈਠੋ ਰਹੈ ਨ ਪਠੈ ਲਿਖਿ ਚੀਰੀ[8]–॥੧੧॥ ਸ੍ਰੈਯਾ॥ ਰੈਨ ਕੋ ਨੈਨ ਮੈਂ ਨੀਂਦ ਨਹੀਂ ਵਿਚ ਔਨ[9] ਕੋਸੈਨ[10] ਰਹਜੋ ਪਰ ਕੋਪਾਪ ਬਿਖੈਅਨੁਰਾਗਤਿ[11] ਜਾਗਤਿ ਲਾਗਤਿ ਨਾ ਪਲਕੈਂ ਥਿਹਿਕੈ[12] । ਸ਼ੋਕਤਿ[13] ਪ੍ਰਾਤ ਉਡੀਕਤਿ ਹੀ ਨਿਸ ਚਾਰ ਘਟੀ ਤੇ ਚਲਜੋ ਚਰਿ ਕੈ[14] । ਸੇਵਕ ਦਾਸੀ ਲੀਏ ਬਨਿਤਾ ਸੰਗਿ ਔਰ ਸਮਾਜ ਸਭੈ ਭਰਿਕੈ॥੧੨॥ਪੰਚ ਪਰੇ ਇਕ ਦੈ ਦਿਨਮੈਂ ਜਬਿ ਹੋਤਿਭਯੋ ਸੁਧਿ ਕਾਹੁਦਈ[15]। [16]ਹੈਸੁਲਹੀ ਇਤਓਰ ਅਬੈ, ਪਤਿਸ਼ਾਹ ਕੋ ਪਾਸ ਨ ਸੋ ਸੁਨਈ[17]।ਹੋਤਿ ਭਯੋ ਸੁ ਪ੍ਰਸੰਨ ਹਿਦੈ ਮਹਿੰ–ਕਾਰਜ ਮੋਹਿ ਬਨੈ ਦੁਨਈ[18]।ਹੇਹਰੀ ਗ੍ਰਾਮ ਬਿਖੈ ਉਤਰਜੋ ਦਿਨ ਕੇਤਿਕ ਕੋ,ਕੁਛ ਕਾਰ

---

[1]ਸੋ ਕਰਕ (ਪੀੜਾ) ਦਿਲ ਵਿੱਚ ਸਰਕਦੀ (ਹੁੰਦੀ) ਹੈ ਤੇ ਦੁਖ ਵਿੱਚ ਗ਼ਰਕ ਹੋਕੇ (ਪ੍ਰਿਥੀਆ) ਝਰ ਕਰਕੇ ਕੰਬਦਾ ਹੈ। [2]ਸੂਰਜ ਅਸਤ ਹੋਯਾ। [3]ਹਥ ਵਿਚ ਫੜਕੇ। [4]ਦੂਰ ਹੋਈ ਦਿਲਗੀਰੀ। [5]ਵਡਿਆਈ। [6]ਇਹ (ਗੁਰੂ ਅਰਜਨ) ਬੈਠੇ ਹੀ ਰਹਿੰਦੇ ਹਨ ਕਿਸੇ ਨੂੰ ਚਿੱਠੀ ਭੀ ਲਿਖਕੇ ਨਹੀਂ ਪਾਉਣ ਜੋਗੇ। (ਅ) (ਜੇ ਪਾਤਸ਼ਾਹ ਨੇ) ਚਿੱਠੀ ਲਿਖ ਘੱਲੀ ਤਾਂ ਇਹ (ਗੁਰ ਅਰਜਨ ਏਥੇ) ਬੈਠਾ ਨਹੀਂ ਰਹੇਗਾ। [7]ਘਰ। [8]ਮੂੰ। [9]ਲੱਗਾ ਹੋਯਾ। [10]ਟਿਕ ਕੇ ਪਲਕਾਂ ਨਹੀਂ ਲਗਦੀਆਂ। [11]ਸ਼ੋਕ ਕਰਦਾ। [12]ਚਾਰ ਘੜੀਆਂ ਰਾਤ ਰਹਿਦਿਆਂ ਚਲੇ ਚਲਿਆ। [13]ਰਾਹ ਵਿੱਚ ਪਿਆਂ ਹੋਇਆਂ ਸਦ ਵਿੱਚ ਦੇ ਦਿਲ ਹੋਏ (ਭਾਵ) ਕਿਸੇ ਨੇ ਖਬਰ ਆ ਦਿੱਤੀ। [14]ਸੁਣੀਂਦਾ। [15]ਦੂਣਾ।

ਲਈ' ॥ ੧੩॥ ਯੌਂ ਸੁਨਿ ਕੈ ਸੁਲਹੀ ਕੋ ਤਬੈ ਮਨ ਆਨੰਦ ਧਾਰਿ ਕੈ ਪੰਥ ਪਖਾਨੋ। ਭਾਂਤਿ ਅਨੇਕ ਗਿਨੈ ਗਿਨਤੀ ਨਿਜ ਕਾਰਜ ਸਿੱਧ ਭਯੋ ਪਹਿਚਾਨੋ।ਜਾਤਿ ਭਯੋ ਉਤਲਾਵਤਿ ਹੀ ਉਤਪਾਤ ਸੋਂ ਹੇਤ ਰਿਦੈ ਜਿਨ ਠਾਨੋ। ਆਪਨੇ ਲੋਕਨਿ ਸੋਂ ਇਮ ਬੋਲਤਿ'ਮੋਰ ਮਨੋਰਥ ਪੂਰਨ ਜਾਨੋ'॥੧੪॥ਕਬਿੱਤ। ਸੁਲਹੀ ਨਿਕਟ[1], ਮੋਰੋ ਮੀਤ ਹੈ ਅਮਿਟ ਮਹਾਂ, ਮਿਲਿਕੈ ਬਿਕਟ ਰਿਪੁ ਛਿੱਪ ਗਹਿਵਾਇ ਹੌਂ'।ਪੁੱਤ੍ਰ ਕੇ ਸਮੇਤ ਜਾਇ ਪਕਰੇ ਨਿਕੇਤ ਵਿਖੈ, ਮੋਚਨ ਕੋ ਹੇਤੁ ਕੋਊ ਹੋਇ ਨ, ਸਿਖਾਇ ਹੌਂ'। ਕਾਰਾਗ੍ਰਿਹ[2] ਰਹੈ, ਲੋਊਂ ਸਗਰੇ ਮੈਂ ਗ੍ਰਿਹਛੀਨਿ, ਜੈਸੇ ਲਘੁ ਗ੍ਰਹ ਪਰ ਗ੍ਰਹ ਬਲੀ[3], ਜਾਇ ਹੌਂ।ਜਤਨ ਬਿਹੀਨ ਹੋਇ,ਸਭਿਨਿ ਤੇ ਦੀਨ ਹੋਇ,ਮੇਰੇ ਹੀ ਅਧੀਨ ਹੋਇ,ਤਬਿਸੁਖ ਪਾਇ ਹੌਂ' ॥੧੫॥ਐਸੇ ਬਾਤ ਕਹਿ ਕਹਿ'ਹੋਵੈਂ ਗੁਰੂ ਲਹਿ ਲਹਿ[4]' ਲੋਭ ਧਨ ਚਹਿਚਹਿ ਠਾਨਤਿ ਹੰਕਾਰ ਕੋ। ਦੇਤਿ ਹੈ ਦਿਲਾਸੈ ਨਿਜ ਲੋਕ ਭਰਵਾਸੋ ਹੇਤੁ ਕਰਤਿ ਨਿਸ਼ਾ[5] ਸੋ ਉਰ ਨਿਸ਼ਚੈ ਉਦਾਰ ਕੋ। ਹੋਹਰੀ ਪਹੁਚਨੋ ਜਾਇ ਡੇਰਾ ਕੀਨਿ ਥਾਇਂ ਕਿਸ,ਨਿਸ ਬਿਸਰਾਮ ਕੀਨਿ ਉਠਨੋ ਭੁਨਸਾਰ ਕੋ।ਮੱਜਨ ਕੈ ਨੀਰ ਚੀਰ ਪਹਿਰੇ ਸਰੀਰ ਸ਼ੁਭ,ਸੁਲਹੀ ਕੇ ਤੀਰ ਪਠਨੋ ਨਰ ਸੁਧਿ ਸਾਰ ਕੋ[6] ॥ ੧੬॥ ਗਯੋ ਪੁਨ ਆਪ ਕਹਨੋ'ਅਧਿਕ ਪ੍ਰਤਾਪ ਹੋਹੁ, ਸ਼ੱਤ੍ਰੁਨਿ ਸੰਤਾਪ ਪਰੈ' ਬੈਠਨੋ ਤਿਸ ਤੀਰ ਹੋਇ। ਸੁਲਹੀ ਨੇ ਬੁਝਨੋ'ਕੌਣ ਕਾਰਜੋ ਉਰਝ ਰਹਨੋ ਕੈਸੇ ਚਲਿ ਆਇ ਹੋ ਸੁਨਾਵੋ ਬੀਰ ਬਾਤ ਸੋਇ।ਸੇਵਕ ਨ ਪਠਨੋ ਤਹਾਂ ਬੈਠੇ ਰਹੋ ਹੁਤੋ ਆਪ[7], ਕਾਰਜ ਤੁਮਾਰੋ ਕਰਿ ਦੇਤਿ ਸੋ ਕਹਤਿ ਜੋਇ। ਸਦਾ ਅਨੁਸਾਰ ਹੈ,ਸੋ ਸਖਤਾ[8]ਬਿਚਾਰ ਹੈ, ਬਿਲਮ ਨਹੀਂ ਧਾਰਿਹੌਂ, ਸੁਧਾਰਿਹੌਂ ਕਹੀਜੈ ਕੋਇ[9]॥੧੭॥ਪ੍ਰਿਥੀਆ ਕਹਤਿ'ਗੁਰੂ ਰਾਖੈ ਤੇਰੀ ਪਤਿ ਨਿਤ,ਮੇਰੈ ਬਿਸਵਾਸ ਚਿਤ ਥਿਤਿ[10]ਯੌਂ ਹਮੇਸ਼ ਕੋ। ਮੇਰੋ ਕਾਜ ਆਪਨੋ ਸਮਾਨ ਨੀਕੋ ਜਾਨਿ ਕਰਿ, ਛਿੱਪ ਹੀ ਸੁਧਾਰਿ ਦੇਤਿ ਪ੍ਰੇਮ ਕੈ ਬਿਸ਼ੇਸ਼ ਕੋ। ਕਪਟ ਬਿਹੀਨ ਪ੍ਰੇਮ ਨਿਬਹੈ ਤੁਮਾਰੋ ਭਾਰੋ,ਹਿਰਦੇ ਹਮਾਰੇ ਤੈਸੋ ਭੇਦ ਹੈ ਨ ਲੇਸ਼ ਕੋ।ਆਗੇ ਤੁਮ ਗਏ ਜਬਿ ਛੋਛ ਗਯੋ ਪੁਰੀ ਤਬਿ,ਜਾਇ ਬਸਨੋ ਗ੍ਰਾਮ ਮੈਂ ਸਮਾਜ ਲੈ

[1](ਹੁਣ ਤਾਂ) ਸੁਲਹੀ ਨੇੜੇ ਹੀ ਹੈ। [2]ਟੋਟਾ ਵੈਰੀ ਛੇਤੀ ਵੜਾ ਦੇਵਾਂਗਾ। [3](ਗੁਰੂ ਅਰਜਨ ਜੀ ਨੂੰ) ਛੁਡਾਉਣ ਦਾ ਕੋਈ ਉਪ੍ਰਾਲਾ ਨਾ ਹੋ ਸਕੇ, ਇਹ (ਸੁਲਹੀ ਨੂੰ) ਸਿਖਾਵਾਂਗਾ। [4]ਬੰਦੀ ਖਾਨੇ ਵਿਚ। [5]ਜਿਵੇਂ ਹਲਕੇ ਗ੍ਰਹਿ ਉਤੇ ਬਲੀ ਗ੍ਰਹਿ (ਉਸਨੂੰ ਮਾਤ ਕਰਦਾ ਹੈ)। [6]ਲਹ ਲਹ ਕਰਦਾ=ਸੁਹਣਾ [7]ਭਸੱਲੀ। [8]ਖਬਰ ਸਾਰ ਦੇਣ ਲਈ। [9]ਸਿਦਕ ਕਿਉਂ ਨਾ ਭੇਜ ਦਿੱਤਾ ਆਪ ਉੱਥੇ ਹੀ ਬੈਠੇ ਰਹਿਏ। [10]ਮਿੱਤ੍ਰਤਾ। [11]ਭਾਵ, ਜੋ ਕਹਿਣਾ ਸੌਖਾ ਦੱਸੋ। [12]ਚਿਤ ਵਿੱਚ ਟਿਕਿਆ ਹੋਯਾ ਹੈ।

ਅਸ਼ੇਸ਼ਕੋ॥੧੮॥ਆਪ ਸੰਗਿ ਮਿਲਨੋ ਆਇ ਤਬਿ ਮੈਂ ਰਹਨੋ ਸੁ ਪੁਰਿ,ਸੰਮਤ ਬਿਤਾਇ ਤੀਨ ਗ੍ਰਾਮ ਤਜਿ ਆਯੋ ਹੌ[1]। ਹਮ ਸੌਂ ਸਨੇਹ ਠਾਨਿ ਪੁਰੀ ਬਸਨੋ ਆਨਿ ਕਰਿ,ਬੀਤੇ ਹੈਂ ਬਰਖ ਦੋਇ ਮਹਾਂ ਸੁਖ ਪਾਯੋ ਹੈ।ਬਡੋ ਕ੍ਰਾਂਤਮੈਂ ਹੌਂ ਗੁਰੂ ਪਦ ਅਧਿਕਾਰ ਮੋਰੋ ਪਿਤਾ ਨੈ ਅਜੋਗ ਕਰਿ ਗਾਦੀ ਸੋ ਬਿਠਾਯੋ ਹੈ। ਦੇਤਿ ਨ ਦਰਬ, ਆਪ ਰਾਖਤਿ ਸਰਬ, ਉਰ ਧਾਰਤਿ ਗਰਬ ਕੋ,ਸਮਾਜ ਅਧਿਕਾਯੋ ਹੈ॥੧੯॥ ਸ਼ਾਹ ਕੋ ਨ ਜਾਨੈ,ਨਹੀਂ ਹਾਕਮ ਕੋ ਮਾਨੈ ਕਬਿ, ਤ੍ਰਾਸ ਕੋ ਨ ਠਾਨੈ, ਮਾਨ ਮਨ ਮੈਂ ਬਧਾਇ ਕਰਿ। ਆਇ ਚਾਰ ਓਰ ਤੇ ਉਪਾਇਨ ਅਨੇਕ ਭਾਂਤਿ ਦੇਤਿ ਸਭਿ ਜਾਤਿ ਬਹੁ ਸੀਸ ਕੋ ਨਿਵਾਇ ਕਰਿ।ਮੈਂ ਸੋਂ ਕਰੈ ਬਾਦ ਉਰ ਧਾਰਿ ਕੈ ਪ੍ਰਮਾਦ[2] ਬਡੋ, ਲੋਕ ਪੁਰੀ ਆਦਿ ਕੇ ਸਭਿਨਿ ਸਿਖਰਾਇ ਕਰਿ। ਨਿੰਦਾ ਕੋ ਕਰਾਇ ਮੇਰੀ, ਸਿੱਖਨ ਬਿਗਾਰ ਦੇਤਿ, ਪੂਜਾ ਹਾਨ[3]–ਦੂਜਾ ਹ੍ਵੈ ਨ–ਆਪਿ ਕੋ ਬਡਾਇ ਕਰਿ[4]॥੨੦॥ਜੋਰਿ ਪਾਇ ਮੇਰੇ ਪੈ ਅਵਾਸ ਤੇ ਨਿਕਾਸਿ ਦੀਨਿ,ਆਪਨੋ ਪ੍ਰਕਾਸ਼ ਕੀਨਿ ਤ੍ਰਾਸ ਹੀਨ ਹੋਇਕੈ। ਨਿਕਸਨੋ ਨਿਰਾਸੋ ਮੈਂ ਆਸਰੋ ਨਿਹਾਰਨੋ ਏਕ,ਸਖਾ ਹੌ ਬਡੇਰੇ ਤੁਮ ਆਯੋ ਇਮ ਜੋਇਕੈ[5]। ਤੈਰੇ ਬਿਨ ਕੋਊ ਨ ਸਹਾਇਕ ਹਮਾਰੋ ਜਗ, ਤੋਹੀ ਕੋ ਅਸੀਸ ਦੇਤਿ ਨੀਤ ਅਵਿਲੋਇ ਕੈ[6]।ਗਾਦੀ ਹੈ ਪਿਤਾਕੀ ਪਦ ਊਚਗੁਰਤਾ ਕੀ ਸ਼ੁਭ, ਮੋਹੀ ਕੋ ਦਿਵਾਇ ਦੇਹੁ ਦੋਇਨ ਤੇ ਖੋਇ ਕੈ[7] ॥ ੨੧ ॥ ਸੁਲਹੀ ਪਠਾਨ ਕ੍ਰੋਧ ਧਾਰਿਕੈ ਮਹਾਨ ਭਨੈ,[8]ਅਬਿ ਲਗਿ ਤੇਰੇ ਸੰਗਿ ਬਾਦਿ ਸੋਊਠਾਵਹੀ?।ਸਮਝਨੋ ਨ ਜੋਰ,ਨ ਬਿਲੋਕਨੋ ਹਮ ਓਰ ਤਿਨ,ਮਾਲਕ ਮੁਲਕ ਕੋ ਨ ਜਾਨਿ ਤ੍ਰਾਸ ਪਾਵਹੀ?।ਤੈਰੇ ਹੋਤੁ ਗਯੋ ਤਬਿ,ਸਖਾ ਹੈਂ ਲਗਤਿ*ਨੀਕੇ, ਗਯੋ ਪੁਰਿ ਛੋਰ ਸੋ ਪ੍ਰਸੰਗ ਬਿਸਰਾਵਹੀਂ?।ਦੇਉਂ ਮੈਂ ਸਜਾਇ, ਇਸ ਬਾਤ ਕੀ,ਸਮੁੱਥ ਮੋਹਿ,ਤਉ ਪਾਤਸ਼ਾਹਿ ਪਾਸ ਜਾਇ ਕੈ ਸੁਨਾਵਹੀ ॥੨੨॥ ਫੇਰ ਗਹਿ ਲੈ ਹੌਂ,ਨ ਸੰਦੇਹ ਉਪਜੈ ਹੈ, ਸਭਿ ਗੁਰਤਾ ਕੋ ਦੈ ਹੈਂ ਤੁਝ, ਕੋਇ ਨ ਮਿਟਾਵਈ। ਅਬਿ ਮੋਹਿ ਕਾਜ ਸੌਂਪ ਭੇਜਨੋ ਮਾਝੇ ਦੇਸ਼ ਪਰ,ਦਰਬ ਸਰਬ ਕੋ ਮੰਗਾਵੌਂ ਏਕ ਢਾਂਵਈ। ਕਰੌਂ ਉਗਰਾਹੀ ਬ੍ਰਿੰਦ ਪੈਸੇ ਪਾਤਿਸ਼ਾਹੀ ਲੇਵੌਂ, ਰਹੌਂ ਚਿਰਕਾਲ ਮੈਂ ਬਿਸਾਲ ਧਨ ਪਾਵਈਂ। ਫੇਰ ਦਿੱਲੀ ਜਾਵਈਂ, ਪ੍ਰਸੰਗ

[1]ਭਾਵ ਗੁਰੂ ਅਰਜਨ ਜੀ। [2]ਹੰਕਾਰ। [3]ਮੇਰੀ ਪੂਜਾ ਨਾਸ਼ ਕੀਤੀ ਹੈ। [4]ਆਪਣੇ ਆਪ ਨੂੰ ਵਡਿਆਉਂਦਾ ਹੈ। [5]ਤੱਕ ਕੇ। [6]ਦੇਖ ਕਰਕੇ। [7]ਭੁਲਾ ਬੈਠਾ ਹੈਂ। [8]ਮੇਰੇ ਵਿੱਚ ਭਾਵਤ ਹੈ।

ਪਾ:–ਲਖਹਿ।

ਕੋ ਸੁਨਾਵਈਂ,ਸ਼ਿਤਾਬ ਬੁਲਵਾਵਈ ਸੋ ਨਸ਼ਾਉਂ ਕੋ ਚੁਕਾਵਈ॥੨੩॥ਝਗਰੇ ਮਿਟਾਇ ਸਿਖ ਸਗਰੇ ਸ਼ਰਨਿ ਪਾਇ, ਨਗਰੀ ਬਿਠਾਇ ਗੁਰੂ ਤੋਹਿ ਕੋ ਬਨਾਵਈ।ਕਰੋਂ ਉਪਕਾਰ ਨਿਜ ਸਖਾ ਪੈ ਜਗਤ ਜਾਨੈ,ਸਕਲ ਉਪਾਇਨ ਕੋ ਲੇਹੁ ਹਰਖਾਵਈ। ਹੋਇਕੈ ਅਸ਼ੱਤ੍ਰੂ[1] ਫਲ ਲੀਜੈਮਿੱਤ੍ਰ ਹੋਨ ਹੂੰ ਕੋ,ਐਸ਼ੁ-ਰਜ ਬਚਿੱਤ੍ਰਪਾਇ ਮੋਦ ਉਪਜਾਵਈ। ਕੇਤਿਕ ਦਿਵਸ ਬਾਸ ਕੀਜੀਏ ਸਮੀਪ ਮੋਹਿ,ਕਾਜ ਫੇਰ ਹੋਹਿ ਤੇਰੋ ਦਿੱਲੀ ਜਥਿ ਜਾਵਈ ॥੨੪॥ ਹੋਹਰ ਜੋ ਗ੍ਰਾਮ ਇਹ ਪਾਤਸ਼ਾਹਿ ਦੀਨੋ ਮੋਹਿ, ਦੇਵੋਂ ਸੋਈ ਤੋਹਿ, ਬਾਸ ਸੁਖ ਸੋਂ ਕਰੀਜੀਏ। ਕਰੋ ਗੁਜ਼ਰਾਨ ਸਿੱਖ ਸੰਗਤਾਂ ਮਹਾਨ ਹੋਹਿੰ,ਦੂਜਾ ਨ ਸਮਾਨ ਪੂਜਾ ਨਿਜ ਕਰਵੀਜੀਏ'। ਪ੍ਰਿਥੀਆ ਸੁਨਤਿ ਮਨ ਆਨੰਦ ਉਪਾਯੋ ਬਹੁ ਸੁਲਹੀ ਸੋਂ ਭਾਖਨੋ'ਮੇਰੇ ਬਾਕ ਕੋ ਸੁਨੀਜੀਏ।ਸੁਖੀ ਨਿਤ ਥੀਜੀਏ,ਪ੍ਰਤਾਪ ਮੈਂ ਬਧੀਜੀਏ,ਮਨੋਰਥ ਪੁਰੀਜੀਏ,ਸਮੇਤ ਜਸ ਜੀਜੀਏ॥੨੫॥ ਗੁਰੂ ਅੰਗ ਸੰਗ ਹੋਇ ਸੰਕਟ ਨਿਵਾਰੈ ਸੋਇ,ਬਡੋ ਉਪਕਾਰ ਜੋਇ ਮੇਰੇ ਪਰ ਠਾਨਿਓ। ਦੀਨੋ ਸ਼ੁਭ ਗ੍ਰਾਮ ਕਰੋਂ ਬਾਸਬੋ ਕੋ ਧਾਮ ਇਹਾਂ,ਆਠੋਜਾਮ ਤੇਰੀ ਸ਼ੋਧ[2]ਮੁਖ ਤੇ ਬਖਾਨਿਓ। ਏਕ ਕਾਮ ਔਰ ਸੁਨਿ ਭਾਲ ਬਨਵਾਯੋ ਤਿਨ,ਆਇੰ ਸਿਖ ਸੰਗਤਾ ਮਹਾਂਨ ਹੀ ਸ਼ਨਾਨਿਓ। ਤੈਸੇ ਮੇਰੇ ਮਨ ਹੈ ਤਡ਼ਾਗ ਕੋ ਬਨਾਇ ਦੇਊਂ,ਭਲੀ ਇਹ ਬਾਤ ਹੈ ਮਨੋਰਥ ਉਠਾਨਿਓ॥੨੬॥ਹੋਹੁ ਜੋ ਪ੍ਰਸੰਨ ਆਪ, ਆਪ[3]* ਨਿਰਮਲ ਜਾਂ ਮੈਂ ਐਸੋ ਭਾਲ ਸੁੰਦਰ ਬਿਸਾਲ ਬਨਿ ਜਾਇ ਹੈ'। ਸੁਲਹੀ ਨੇ ਭਨਸੋ 'ਇਹੁ ਨੀਕੀ ਬਾਤਿ ਠਾਨੀ ਚਿਤ, ਸਭਿ ਕੋ ਸੁਖਦ ਹੈ ਅਨੇਕ ਨਰਨ੍ਹਾਇ ਹੈਂ।ਖਗਮ੍ਰਿਗ ਨੀਰ ਪਾਨ[4]ਪੁੰਨਹੈ ਮਹਾਨ ਯਾਂਕੋ,ਰਚੀਏ ਤਡ਼ਾਗ ਚਾਰੋਂ ਭਾਗਤੇ[5]ਸੁਹਾਇ ਹੈ।ਜੈਸੇ ਬਡੀ ਸੰਗਤਾਂ ਸ ਪ੍ਰੇਮ ਤੇ ਸ਼ਨਾਨੈਂ ਤਹਾਂ,ਤੈਸੇ ਤੇਰੋ ਹੋਇ ਹੈ ਸੁਜਸ ਪਸਰਾਇ ਹੈ' ॥੨੭॥ ਐਸੇ ਕਹਿ ਸੁਲਹੀ ਨੇ ਦੀਨਸਿ ਦਰਥ ਤਥਿ, 'ਮੇਰੋ ਪੁੰਨ ਹੋਇਗੋ ਤਡ਼ਾਗ ਬਨਿ ਜਾਇ ਹੈ'। ਪ੍ਰਿਥੀਏ ਨੇ ਭਾਖਿ ਕੈ ਪਟਾ ਸੁ ਲਿਖਵਾਯੋ ਗ੍ਰਾਮ, ਰਚੇ ਨਿਜ ਧਾਮ ਕੀਨਿ ਬਾਸ ਸੁਖ ਪਾਇਹੈ।ਆਵੇ ਲਗਵਾਏ ਨਿਤ ਠਾਨਤੋ ਉਪਾਇ ਬਡੋ ਸਮਾਤਾਕੋ ਚਾਹੈ ਸੁਧਾਸਰ ਜਨੋਂ ਸੁਹਾਇ ਹੈ।–ਆਵੈਗੀ ਉਪਾਇਨ ਅਨੇਕ ਹੀ ਪ੍ਰਕਾਰ ਕਰਿ,ਮੇਲ ਹੋਇ ਤੀਰਥ ਕੋ ਮਿਲੈਂ ਸਮੁਦਾਇ ਹੈ–॥੨੮॥ ਦੋਹਰਾ ॥ ਲਗਸੋ

[1]ਸ਼ੱਤ੍ਰੂ ਰਹਤ ਹੋਕੈ। [2]ਸੁਖ। [3]ਪਾਣੀ। [4]ਪੀਵਨਗੀ। [5]ਚਹੁੰ ਤਰਫਾਂ ਤੋਂ। *ਪਾ:–ਆਬ।

ਕਰਾਵਨਿ ਤਾਲ ਕੋ ਧਰਿ ਉਤਸਾਹ ਬਿਸਾਲ। ਖਰਚਹਿ ਦਰਬ ਸੁ ਸਰਬ ਕੋ ਗੁਰ ਕੀ ਮਤਸਰ ਨਾਲ॥੨੯॥–ਸ਼੍ਰੀ ਅਰਜਨ ਕੇ ਸਮ ਬਨੌਂ–ਕਰਤਿ ਪਖੰਡ ਅਨੇਕ। ਅਜ਼ਮਤ ਪਾਵੈ ਕਹਾਂ ਤੇ ਗਯਾਨ ਬਿਹੀਨ ਬਿਬੇਕ ॥ ੩੦॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਪ੍ਰਿਥੀਆ ਸੁਲਹੀ ਸੋਂ ਮਿਲਿਨਿ' ਪ੍ਰਸੰਗ ਬਰਨਨੰ ਨਾਮ ਦੁਇ ਇਸਤੀ ਅੰਸੁ ॥ ੨੨ ॥

੨੩. [ਪ੍ਰਿਥੀਏ ਨੇ ਹੋਰ ਵਿਖੇ ਤਾਲ ਲਗਵਾਇਆ।]

ਦੋਹਰਾ ॥ ਸ਼੍ਰੀ ਗੁਰ ਸੋਂ ਮਤਸਰ ਧਰਤਿ ਰਚਤਿ ਦੰਭ ਬਹੁ ਭਾਂਤਿ। ਲਾਗਿ ਤੜਾਗ ਬਨਾਵਨੇ ਕਹਿ ਕਹਿ ਮਹਿਮਾ ਬਾਤਿ ॥੧॥ ਨਿਸਾਨੀ ਛੰਦ ॥ ਖਰਚਤਿ ਦਰਬ ਬਿਸਾਲ ਕੋ ਆਵੈ ਲਗਵਾਏ । ਬ੍ਰਿੰਦ ਮਿਹਨਤੀ ਲਗਿ ਪਰੈ ਬਹੁ ਕਾਰ ਕਰਾਏ। ਖਨਨੋ ਤੁਰਤ ਬਡ ਤਾਲ ਕੋ ਮ੍ਰਿਤਕਾ ਨਿਕਸਾਈ। ਚਹੁੰ-ਦਿਸ਼ਿ ਤੇ ਇਕਸਾਰ ਕਰਿ ਚਿਨਤੀ[1]ਲਗਵਾਈ॥੨॥ਦਿਨਸਗਰੇ ਬੈਠਨੋ ਰਹੈ ਕਹਿਕਹਿ ਕਰਿਵਾਵੈ। ਦੇਤਿ ਮਜੂਰੀ ਸੰਝ ਕੋ ਭੁਨਸਾਰ ਲ਼ਗਾਵੈ। ਗਨ ਕਾਰੀਗਰ ਚਿਨਤਿ ਹੈਂ ਸੁੰਦਰਤਾ ਸੋਗ।ਦੇਖਿ ਦੇਖਿ ਹਰਖਹਿ ਰਿਦੈ ਧਰਿ ਬਡੀ ਉਮੰਗ॥੩॥ਕਰਤਿ ਸੁਧਾਸਰ ਰੀਸ ਕੋ ਤਿਸਹੀ ਬਿਧਿ ਕੀਨੋ। ਮੰਦਰ ਤੀਰਤੜਾਗ ਕੇ ਸ਼ੁਭ ਰਚਨਾ ਚੀਨੋ।ਹਰਿ ਮੰਦਰ ਸਮ ਦਰ[2]ਕਰੇ ਕਹਿਆਪ ਬਤਾਵੈ। ਕਹਿਕਹਿ ਛਿੱਪੂ[3]ਕਰਾਵਤੋ,ਧਨ ਦੇ ਹੁਲਸਾਵੈ॥੪॥ ਮਾਨ ਸਰੋਵਰ ਬਿਮਲ ਜਲ ਘਰ ਹੰਸਨਿ ਕੋਰਾਤਿਮ ਅੰਮ੍ਰਿਤਸਰ ਕੀਰਤਨਿ ਗਨ ਸੰਤ ਬਸੇਰਾ।ਕਮਲ ਪ੍ਰਫੁੱਲਤਿ ਜਹੁ ਬਰਨ ਦਿਪਤਾਵਤਿ ਸ਼ੋਭਾ। ਸੱਤਿਨਾਮੁ ਹਰਿ ਰਾਮ ਪ੍ਰਭੁ ਅਲਿ ਜਨ ਗਨ ਲੋਭਾ[4]॥੫॥ ਬਿਚ ਸੁੰਦਰ ਮਕਰੈਦ ਹੈ ਆਨੰਦ ਸੈਦੋਹਾ[5]।ਲਘੁ ਦੀਰਘ ਦਲ ਬ੍ਰਿੰਦ ਹੈਂ ਸਦ ਗੁਨ ਗਨ ਸੋਹਾ।ਜਹਿੰ ਪਰਾਗ[6] ਜ਼ਰਧਾ ਸੁਭਗ ਚਹੁੰਦਿਸ਼ਿ ਪਸਰੰਤੀ। ਸੁਠ ਮ੍ਰਿਨਾਲ[7]ਗੁਰ ਚਰਨਕੀ ਪ੍ਰੀਤੀ ਲੁਪਜੰਤੀ ॥ ੬॥ ਮੁਕਤਾ ਮੁਕਤਿ[8] ਅਨੇਕ ਹੀ ਲੈ ਸੰਤ ਮਰਾਲਾ। ਮਿਲਹਿੰ ਬਿਨੋਦ ਪ੍ਰਮੋਦ ਤੇ[9] ਚਹੁੰ ਕੋਦ ਬਿਸਾਲ।ਬਕ ਸਮ ਪ੍ਰਿਥੀਆ ਦੇਖਿਕੈ ਚਿਤ ਚਾਉ ਉਠਾਵਾ।ਪਿਖਿ ਛਪਸ਼ੀ ਢਿਗ ਗ੍ਰਾਮ ਕੀ ਚੀਕਰ ਬਿਥਰਾਵਾ॥੭॥ਸਮਤਾ ਮਾਨਸ ਕੀ ਰਚਹਿ[10] ਮਾਨਸ[11] ਹਰਿਖਾਵੈ।ਮਾਨਸ ਮੂਰਖ ਬ੍ਰਿੰਦ ਕੋ[12] ਧਨ

---

[1]ਉਸਾਰੀ। [2]ਦਰਵੱਜੇ। [3]ਛੋਤੀ। [4]ਦਾਸ ਰੂਪ ਭੌਰੇ ਲੁਭਾਇਮਾਨ ਹਨ। [5]ਸਮੂਹ ਆਨੰਦ [6]ਪੁਸ਼ਪ ਧੂੜੀ। [7]ਸੁੰਦਰ ਕਮਲ ਡੰਡੀ ਹੈ (ਜੋ)। [8]ਮੁਕਤੀ ਹੂਪੀ ਮੋਤੀ। [9]ਮਿਲਕੇ ਪ੍ਰਸੰਨਤਾ ਨਾਲ ਅਨੰਦ ਕਰਦੇ ਹਨ। [10]ਮਾਨ ਸਰੋਵਰ ਦੀ ਰਚੇ ਤੇ। [11]ਮਨ ਵਿਚ। [12]ਮੂਰਖਾਂ ਮਨੁੱਖਾਂ ਦੇ ਸਮੂਹ।

ਹਿਤ ਬਿਰਮਾਵੈ । ਭੇਕ[1] ਅਨੇਕ ਜਿ ਅਵਗੁਨਾਂ ਤਿਨ ਸੋਂ ਬਹੁ ਛਾਵਾ[2]। ਮਤ-ਸਰ,ਤ੍ਰਿਸ਼ਨਾ, ਦ੍ਵੈਸ਼,ਰਿਸ ਸਮੁਦਾਇ ਰਹਾਵਾ॥੮॥ ਇਸ ਪ੍ਰਕਾਰ ਪ੍ਰਿਥੀਆ ਅਰਹਿ ਹਿਤ ਠਗਿਬੇ ਮੂਢਾ । ਬੁੱਧਿਵਾਨ ਕਿਮ ਭਰਮ ਹੈਂ ਜਿਨ ਕੋ ਰਿਦ ਗਢਾ[3]। ਮੰਦਰਿ ਚਾਰੁ ਬਨਾਇਕੈ ਅੰਦਰਿ ਤਿਹ ਬੈਸੇ । ਲਖਹਿ ਕਿ ਸੰਗਤਿ ਆਇ ਹੈ ਅੰਮ੍ਰਿਤਸਰ ਜੈਸੇ॥੯॥ ਸੁਲਹੀ ਅਰੁ ਪ੍ਰਿਥੀਆ ਮਿਲਹਿਂ ਦੇਖਹਿਂ ਹਰਖਾਵੈਂ।ਅਧਿਕ ਸਰਾਹੈਂ ਭਾਲਕੋ ਨਿਜ ਨਰਨਿ ਸੁਨਾਵੈਂ।[4]ਮੱਜਹਿ ਲਾਖਹੁ ਨਰ ਇਹਾਂ ਤੀਰਥ ਹੁਇ ਭਾਰੀ । ਮਹਿਮਾਂ ਪਸਰਹਿਗੀ ਅਧਿਕ ਹੇਰਹਿਂ ਨਰੁ ਨਾਰੀ॥੧੦॥ ਸ਼੍ਰੀ ਅੰਮ੍ਰਿਤਸਰ ਤੇ ਬਡੋ ਇਹ ਹੋਇ ਪ੍ਰਭਾਊ।ਭਲੇ ਦੇਸ਼ ਮਹਿਂ ਬਨਜੋ ਬਰ ਮਾਨਵ ਸਮੁਦਾਊ[5] । ਮੂਰਖ ਭਾਵੀ ਨਹਿਂ ਲਖਹਿ ਸਭਿ ਹੋਇ ਖੁਆਰੁ[6] । ਸੂਕਹਿ ਜਲ ਢਹਿ ਜਾਇਗੋ ਮੰਦਰ ਸਮ ਥਾਰੁ** ॥੧੧॥ ਬਿਨ ਅਕ਼ਲਮਤ ਜਾਨਹਿ ਕੁਤੋਂ ਕਜਾ ਹੋਇ ਅਗਾਰੀ । ਗਜਾਨ ਬਿਲੋਚਨ ਉਰ ਨਹੀ ਅੰਧੇ ਦੁਖ ਭਾਰੀ। ਕੋਇ ਕੋਇ ਸਿਖ ਤਿਸੀਕੋ ਚਲਿ ਕਰਿ ਤਹਿਂ ਆਵੈ।ਕਰਿ ਸਨਮਾਨ ਬਖਾਨਤੋਂ[7] 'ਜੋ ਨਰ ਸਰ ਨ੍ਹਾਵੈ'॥੧੨॥ਮਨ ਬਾਂਛਤਿ ਛਲ ਪਾਇ ਹੈ ਸਭਿ ਪਾਪ ਉਤਾਰੈ' । ਇੱਤਜਾਦਿਕ ਮਹਿਮਾ ਮਹਾਂ ਨਰ ਮਿਲਹਿਂ ਉਚਾਰੈ। ਜਤਨ ਕਰਤਿ ਬਹੁ ਭਾਂਤਿ ਕੋ ਹਾਰਜੋ ਦੁਖ ਪਾਏ। ਮੇਲਾ ਲਗਜੋ ਨ ਤਾਲ ਕੋ ਨਹਿਂਭੋ ਸਮਦਾਏ[8]॥੧੩॥ ਸੁਧਾਸਰੋਵਰ ਸੰਗਤਾਂਨਿਤ-ਪ੍ਰਤਿ ਬਹੁ ਆਵੈਂ । ਕਰਹਿਂ ਸ਼ਨਾਨ ਸਭਾਵਨੀ ਮਨ ਬਾਂਛਤਿ ਪਾਵੈਂ । ਸ਼ੁਭ ਦਿਨ ਮੇਲਾ ਨਰਨਿ ਕੋ ਮਿਲਿ ਜਾਇਂਹਜ਼ਾਰੋ।ਚਾਰਹੁ ਦਿਸ਼ਿ ਤੇ ਆਵਤੇਬਹੁ ਦੇ ਉਪਹਾਰੋ॥੧੪॥ਜਰਹਿ ਰਿਦੇਮੈਂ ਜਰਹਿ ਨਹਿਂ ਸੁਨਿ ਚਿੰਤ ਰਖੰਤਾਪਚ[9] ਹਾਰਜੋ ਮਹਿਮਾ ਕਹਤਿ ਉਜ਼ਕ ਪਛੁਤੰਤਾ । ਪ੍ਰਿਥੀਏ ਕੇ ਸਿਖ ਰੈਕ ਜੋ ਕਬਿ ਕਬਿ ਚਲਿ ਜਾਵੈਂ । ਆਇਂ ਬਿਨਾ ਉਤਸਾਹ ਤੇ ਬਾਂਛਤਿ ਨਹਿਂਪਾਵੈਂ॥ ੧੫॥ਸ਼੍ਰੀ ਅਰਜਨ ਕੀ ਸੰਗਤਾਂ ਅੰਮ੍ਰਿਤਸਰ ਜੈ ਹੈਂ।ਮਿਲਹਿ ਮੇਖ ਸ਼ੰਕ੍ਰਾਂਤ ਕੋ ਧਰਿ ਸ਼ਰਧਾ ਨ੍ਹੈ ਹੈਂ।ਮਨ ਬਾਂਛਤਿਕੋ ਪਾਵਤੇ ਨਿਤ ਅਤਿਉਤਸਾਹੁ।ਦੁੰਦਭਿ ਅਲਪ ਨਫੀਰ ਗਨ ਬਾਜਤਿ ਧੁਨਿ ਤਾਂਹੁ ॥੧੬॥ ਬਜਹਿਂ ਰਬਾਬ ਮ੍ਰਿਦੰਗ

[1]ਡੱਡੂ। [2]ਪੁਰਤ ਹੈ । [3]ਗੁੜ੍ਹ (ਆਸ਼ੇ ਵਾਲਾ) । [4]ਮੰਨਣਗੇ ਸਾਰੇ (ਲੋਕ) । [5]ਖਰਾਬ ਹੋ ਜਾਏਗਾ । [6]ਰੋਤ ਵਾਂਗ । [7]ਕਿਵੇਂ,ਕੀਕੂੰ।[8](ਪ੍ਰਿਥੀਆ ਉਸਨੂੰ)ਕਹਿੰਦਾ ਹੈ।[9]ਸਰੋਵਰ ਵਿਚ ਇਸ਼ਨਾਨ ਕਰੋਗੇ। [10]ਇਕੱਠ ਨਾ ਹੋਯਾ । [11]ਖਪ । *ਹੋਸ਼ਿਆਰ ਪੁਰ ਦੇ ਜ਼ਿਲੇ ਵਿਚ ਹੈ ਮੁਗਲਪੁਰੇ ਤੋਂ ਬਰਕੀ ਤੇ ਚਰਣਾਨ ਤੋਂ ਹੋਰ ਪੁਜੀਦਾ ਹੈ, ਛਾਂਗੇ ਮਾਂਗੇ ਤੋਂ ਬੀ ਰਾਹ ਸੁਣੀਦਾ ਹੈ । ਇਥੇ ਪ੍ਰਿਥੀਏ ਦਾ ਰਚਿਆ ਮੰਦਰ,ਤਾਲ ਤੇ ਉਨ੍ਹਾਂ ਦੀ ਸਮਾਧ ਹੈ। ਤਾਲ ਅਕਸਰ ਸੁੱਕਾ ਪਿਆ ਰਹਿੰਦਾ ਤੇ ਕੇਰਲ ਹੈ

ਗਨ ਸ਼ੈਖਨਿ ਕੇ ਸ਼ੋਰ॥ਗਾਵਹਿੰ ਰਾਗਨਿ ਮਹਿੰਸ਼ਬਦ ਫਿਰਿਕਰਿ ਚਹੁੰਓਰ॥ ਜਾਮ ਤ੍ਰਿਜਾਮਾ ਰਹੇ ਤੇ[1] ਮੰਗਲ ਨਿਤ ਹੋਵੈ। ਬਰਤਹਿ ਬਹੁਤ ਕਰਾਹਸਭਿ ਗੁਰ ਦਰਸ਼ਨ ਜੋਵੈਂ ॥੧੭॥ ਜਾਮ ਦਿਵਸ ਕੇ ਚੜ੍ਹੇ ਲੌਂ ਮੇਲਾ ਰਹਿੰ ਭਾਰੀ। ਅਰਪਹਿੰ ਅਨਿਕ ਉਪਾਇਨਾ ਹੋਵਤਿ ਬਲਿਹਾਰੀ॥ ਗਾਇੰ ਰਬਾਬੀ ਸ਼ਬਦ ਕੋ ਰਾਗਨਿ ਚਤੁਰਾਈ। ਖਰੇ ਕਰਹਿੰ ਅਰਦਾਸ ਕੋ ਬਾਂਛਤਿ ਸਭਿ ਪਾਈ ॥ ੧੮ ॥ ਹੋਤਿ ਕੁਲਾਹਲ ਮਿਲਹਿੰ ਨਰ ਸਿਮਰਨ ਪ੍ਰਭੁ ਕੇਰਾ। ਜੈ ਜੈਕਾਰ ਉਚਾਰਤੇ ਕਰਿ ਚਹੁੰਦਿਸ਼ਿ ਫੇਰਾ। ਨਈ ਨਈ ਨਿਤ ਸੰਗਤਾਂ ਆਵਹਿੰ ਚਲਿ ਦੂਰੀ॥ਪ੍ਰੇਮ ਪਰਮ ਪੁਲਕਾਵਲੀਹੁਇ ਮਿਲਤਿ ਹਦੂਰੀ[2]॥੧੯॥ਕੇਤਿਕ ਉਤਸਵ ਦੇਖਿ ਕੈ ਪ੍ਰਿਥੀਏ ਢਿਗ ਜਾਵੈਂ। ਮੰਗਲ ਸਗਲ ਸੁਨਾਵਤੇ ਬਹੁ ਬਿਧਿ ਗੁਨ ਗਾਵੈਂ। [3]ਅਧਿਕ ਦਰਬ ਆਵਹਿ ਚਲਨੋ ਗਿਨਤੀ ਕੁਛਨਾਂਹੀ॥ ਦੇਨਿ ਲੇਨਿ ਅਤਿ ਹੋਤਿ ਹੈ ਸ਼੍ਰੀ ਅਰਜਨ ਤਾਂਹੀ ॥ ੨੦॥ ਤੁਮ ਢਿਗ ਭਾਗ ਹਜ਼ਾਰਵੋਂ ਆਇ ਨ ਧਨ ਕੋਈ। ਸੰਗਤਿ ਦੇਸ਼ ਬਿਦੇਸ਼ ਤੇ ਭਰਿ ਭੀਰਹਿ ਸੋਈ[4]। ਕੋ ਕੋ[5] ਮੰਗਲ ਤਿਨਹੁ ਕੇ[6] ਤੁਮ ਨਿਕਟ ਸੁਨਾਵੈਂ। ਦਿਨਪ੍ਰਤਿ ਲਖਮੀ ਬਰਖਤੀ ਸਭਿ ਅਨੰਦ ਉਪਾਵੈਂ॥੨੧॥ਇਕ ਆਵਤਿ,ਇਕ ਜਾਤਿ ਹੈਂ,ਇਕ ਕੀਨਸਿ ਡੇਰਾ॥ ਇਕ ਦਰਸ਼ਨ ਕਹੁ ਦਰਸਤੇ ਦੇ ਦਰਬ ਘਨੇਰਾ॥ ਏਕ ਸੁਨਤਿ ਰਾਗਨਿ ਸ਼ਬਦਿ, ਇਕ ਆਪੇ ਗਾਵੈਂ। ਏਕ ਪ੍ਰਕਰਮਾਂ ਦੇਤਿ ਹੈਂ,ਇਕ ਸੀਸ ਨਿਵਾਵੈਂ ॥੨੨॥ ਇਕ ਕਰਤੇ ਇਸ਼ਨਾਨ ਕੋ ਕਰਿ ਅਦਬ ਉਦਾਰਾ। ਇਕ ਕੀਰਤਿ ਮੁਖ ਤੇ ਕਰਤਿ–ਗੁਰ ਅਰਜਨ ਭਾਰਾ–। ਏਕ ਟਹਿਲ ਕੋ ਕਰਤਿ ਹੈਂ,ਇਕ ਬਰਕੋ ਲੇਵੈਂ॥ਇਕਸੁਤ ਬਿਤ ਕੋ ਪਾਵਤੇ ਪਗ ਪੰਕਜ ਸੇਵੈਂ॥੨੩॥ਗੁਰਤਾ ਭਾਸਹਿ ਬਿਦਤ ਤਹਿੰ ਜੈਕਾਰ ਉਚਾਰੈਂ। ਕੀਰਤ ਅਤਿ ਬਿਸਤਰਤਿ ਹੈ ਬੁਧਿ ਗਯਾਨ ਬਿਚਾਰੈ[7]। ਇੱਤ੍ਰਾਦਿਕ ਨਰ ਆਇ ਕੈ ਬਿਰਤਾਂਤ ਸੁਨਾਵੈਂ। ਸੁਨਿ ਸੁਨਿ ਪ੍ਰਿਥੀਆ ਬਹੁ ਖਿਝਹਿ ਮਨ ਮਹਿੰ ਪਛੁਤਾਵੈ॥੨੪॥ਅਪਨੋ ਸ਼ੁਮ ਜੋਤੋ ਕਰਨੋ ਸਭਿ ਬਾਦ ਪਛਾਨੈ। ਲਾਖਹੁੰ ਧਨ ਕੋ ਖਰਚ ਭਾ ਬੇਅਰਥ ਸੁਮਾਨੈ।–ਲਘੁਤਾ ਮੋਕਹੁਇਹੁ ਨਈ[8] ਦੁਖਦਾਯਕ ਹੋਈ। ਸਭਿ ਜਾਨਹਿੰਗੇ–ਗੁਰ ਨਹੀਂ–,ਸਰ[9] ਬਸਨੋ ਨ ਕੋਈ॥੨੫॥ ਮੇਲਾ ਲਗਨੋ ਨ ਪੁਰਖ ਕੇ ਨਰ ਬ੍ਰਿੰਦ ਨ ਆਵੈਂ। ਮਹਿਮਾ ਨਹਿੰ ਬਿਸਤ੍ਰਿਤਿ ਭਈ

---

[1]ਪਹਿਰ ਰਾਤ ਰਹੀ ਤੇ। [2]ਗੁਰੂ ਜੀ ਦੇ ਹਜ਼ੂਰ। [3]ਭੀੜ ਭਰੀ ਰਹਿੰਦੀ ਹੈ ਓਥੇ। [4]ਕੇਹੜਾ ਕੇਹੜਾ। [5]ਭਾਵ ਗੁਰੂ ਅਰਜਨ ਜੀ ਦੇ। [6]ਨਵੀਂ। [7]ਤਲਾਵ।

ਨਹਿ ਸ਼ਰਧਾ ਲਜਾਵੈਂ।ਬਡ ਉਦਾਰਤਾ ਮੈਂ ਕਰੀ ਖਰਚਨੋ ਧਨ ਭਾਰੀ।ਅਲਪ ਦਿਨਨਿ ਮਹਿ ਬ੍ਰਿੰਦ ਨਰ ਲਗਿ ਕੀਨਸਿ ਤਯਾਰੀ ॥ ੨੬ ॥ ਸੁੰਦਰ ਬਨਨੋ ਤਯਾਗ ਬਡ ਨਹਿੰ ਕੀਮਤਿ ਜਾਨੀ। ਯਾਂਤੇ ਸੰਗਤਿ ਆਇ ਨਹਿ, ਨਹਿ ਸ਼ਰਧਾ ਠਾਨੀ। ਦਰਬ ਲਗਾਯਹੁ ਜਿਤਿਕ ਮੈਂ ਲਾਖਹੁ ਲਗਿ[1]ਯਾ ਮੈਂਪੂਜਾ ਮਹਿੰ ਨਹਿ ਤਿਤਿਕ ਹੁਇ ਬੀਸਕ ਬਰਸਾ ਮੈਂ[2]--॥ ੨੭ ॥ ਇਮ ਪ੍ਰਿਥੀਆ ਨਿਤਪ੍ਰਤਿ ਚਿਤਹਿ ਚਿੰਤਾ ਚਿਤ ਮਾਂਹੀ। ਕੀਰਤਿ ਸੁਨਹਿ ਸ਼ਰੀਕ ਕੀ ਨਿਸ ਦਿਨ ਸੁਖ ਨਾਂਹੀ।ਸੁਲਹੀ ਸੋਂ ਕਬਿ ਕਬਿਮਿਲੈਦੁਖ ਕਹਤਿ ਸੁਨਾਵੈ। [3]ਜਬ ਦਿੱਲੀ ਪੁਰਿ ਚਲਹੁ ਗੇ ਕਾਰਜ ਬਨ ਜਾਵੈ॥੨੭॥ਜਾਵਤਿ ਗਾਦੀ ਗੁਰੂ ਕੀ ਸ਼੍ਰੀ ਅਰਜਨ ਪਾਹੀ। ਤਾਵਤਿ ਮਮ ਕੀਰਤਿ ਕਹਾਂ,ਪੂਜਾ ਹੁਇ ਨਾਂਹੀ। ਅਜ਼ਮਤਿ ਹੋਇ ਨ ਮੋਹਿ ਮਹਿੰ, ਨਹਿ ਸ਼ਰਧਾ ਧਾਰੈਂ। ਆਇ ਨ ਬੰਦਨ ਕਰਤਿ ਹੈਂ,ਨਹਿ ਦੇਂ ਉਪਹਾਰੈਂ॥੨੮॥ਤੋਹਿ ਕਰੇ ਤੇ ਮੋਹਿ ਕਹੁ ਬਡ ਬਧਹਿ ਪ੍ਰਤਾਪਾ ਸਿਖ ਸੰਗਤਿ ਸਭਿ ਆਇ ਹੈਂ ਕਰਿਹੈਂ ਮਮ ਜਾਪਾ।ਜਬਿ ਲੌ ਦਿੱਲੀ ਜਾਇਕੈ ਗਹਿ ਲੌਤਿ ਨ ਭਾਂਹੀ।ਤਬਿ ਲੌ ਮੇਰੋ ਸੁਖ ਕਹਾਂ,ਚਿੰਤਾ ਦੁਖ ਮਾਂਹੀ ॥੨੯॥ ਤੁਝ ਪ੍ਰਤਾਪ ਤੇ ਬਨ ਗਯੋ ਇਹ ਸੁੰਦਰ ਤਾਲਾ। ਸਭਿ ਜਗ ਮਹਿੰ ਪਸਰਨੋ ਮਹਾਂ ਤੁਵ ਸੁਜਸੁ ਬਿਸਾਲਾ।ਦੂਰ ਦੂਰ ਕੀ ਸੰਗਤਾਂ ਆਵਹਿੰ ਦਰ-ਸੰਤੀ। ਕੀਰਤਿ ਤੋਹਿ ਉਚਾਰਤੀ ਆਸੀਸ ਦਿਵੰਤੀ॥੩੧॥ਬਧਨੋ ਪੁੰਨ ਤੇਰੋ ਮਹਾਂ ਗੁਰ ਕੇ ਘਰ ਮਾਂਹੀ।ਹਲਤਿ ਪਲਤਿ ਸੁਧਰੇ ਦੁਊ ਜਮ ਕੋ ਦੁਖਨਾਹੀ। ਤੁਵ ਸਮਾਨ ਤੁਰਕਨਿ ਬਿਖੈ ਦਿਖਿਯਤਿ ਨਹਿੰ ਕੋਈ। ਧੰਨ ਮਾਤ ਪਿਤ ਜਨਨੋ ਜਿਨ ਉਧਰੇ ਸੋ ਦੋਈ'॥੩੨॥ਨਿਜ ਤਰੀਫ ਸੁਲਹੀ ਸੁਨੀ ਫੂਲਤਿ ਚਿਤ ਮਾਂਹੀ।ਕਹਨਿ ਲਗਨੋ[4]ਮੈਂ ਕਰੌਂਗੋ ਦਿੱਲੀ ਜਬਿ ਜਾਹੀਂ।ਕੇਤਿਕਦਿਨ ਮਹਿੰ ਚਲਹਿੰ ਗੇ ਮਿਲਿ ਕਰਿ ਢਿਗ ਸ਼ਾਹੂ। ਖੋਲਹਿੰ ਸਗਰੀ ਬਾਰਤਾ ਬਿਦ-ਤਹਿ ਸਭਿ ਕਾਹੂ॥੩੩॥ਗੁਰਤਾ ਤੁਝਕੋ ਦੇਯ ਹੈਂ ਬਹੁ ਕਰਿ ਬਡਿਆਈ।ਸ਼੍ਰੀ ਅਰਜਨ ਕੋ ਲੇਹਿੰ ਗਹਿ,ਨਹਿ ਸਕਹਿ ਛੁਰਾਈ। ਅਲਪ ਰਹਨੋ ਇਸ ਦੇਸ਼ ਕੋ ਧਨ ਸੰਚਨੋ ਸਾਰੋ[5]।ਕਈ ਲਾਖ ਅਰਪਨ ਕਰਹਿੰ ਢਿਗ ਸ਼ਾਹੁ ਉਦਾਰੋ ॥ ੩੪॥ ਚਿੰਤਾ ਮੁਝ ਤੁਝ ਕਾਜ ਕੀ ਦਿਨ ਰੈਨ ਲਗੀ ਹੈ। ਜਬਿ ਲੌ ਕਰੌਂ ਨ ਜਾਇਕੈ ਬੁਧਿ ਮੋਰ ਦਗੀ[6]ਹੈ'।ਇਸਪ੍ਰਕਾਰ ਬਹੁ ਬਾਰ ਹੀ ਮਿਲਿਕਰਿਕਹਿੰ

[1]ਲੱਖਾਂ ਤਕ। [2]ਵੀਹ ਵਰ੍ਹਿਆਂ ਦੀ ਪੂਜਾ ਵਿਚ ਤਿਤਨਾ ਧਨ ਨਹੀਂ ਹੋਣਾ (ਅ) ਵੀਹਵਾਂ ਹਿੱਸਾ। [3](ਜੋ ਕੁਪਿਆ ਦੇਸ਼ ਤੋਂ ਮੈਂ ਕੱਠਾ ਕਰਨ ਆਯਾ ਸਾਂ ਉਹ) ਸਾਰਾ ਕੱਠਾ ਹੋ ਗਿਆ ਹੈ ਥੋੜਾ ਬਾਕੀ ਰਹਿ ਗਿਆ ਹੈ। [4]ਸਫ਼ ਰਹੀ ਹੈ ।

ਦੋਊ । ਸ਼੍ਰੀ ਅਰਜਨ ਕੀਰਤਿ ਸੁਨਹਿ ਦੁਖ ਪ੍ਰਾਪਤਿ ਸੋਊ ॥ ੩੫ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰਾਸੇ 'ਪ੍ਰਿਥੀਏ ਤਾਲ ਲਗਾਵਣ' ਪ੍ਰਸੰਗ ਵਰਨਨੰ ਨਾਮ ਤ੍ਰੈਇੰਸਤੀ ਅੰਸੂ ॥ ੨੪ ॥

੨੪ [ਭਾਈ ਗੁਰਦਾਸ ਤੇ ਪ੍ਰਿਥੀਏ ਦਾ ਸੰਬਾਦ]।

ਦੋਹਰਾ।ਇਸ ਪ੍ਰਕਾਰ ਸੋਂ ਦੁਸ਼ਟਤਾ ਦੋਨਹੁੰ ਚਿਤ ਚਿਤਵੈਤਿ। ਸ਼੍ਰੀ ਅਰਜਨ ਅਪਨੇ ਰਿਦੈ ਸਰਲ ਸੁਭਾਵ ਬ੍ਰਤੰਤ[1] ॥ ੧ ॥ ਨਿਸ਼ਾਨੀ ਛੰਦ ॥–ਹਮਰੋ ਪਿਤ ਕੋ ਪੁੱਤ੍ਰ ਹੈ ਪੁਨ ਬੈਸ ਬਿਸਾਲਾ। ਨਿਕ ਸਨੋ ਪੁਰਿ ਤੇ ਉਜਰ ਕੈ ਤਜਿ ਗਯੋ ਦੁਖਾਲਾ[2]। ਅਪਜਸੁ ਬਿਖ ਕੋ ਦੈਨ ਕੋ ਸੁਨਿ ਸਹਿ ਨ ਸਕਨੋ ਹੈ । ਅਪਰ ਉਪਾਵ ਨ ਕੁਛ ਬਨਨੋ ਉਠਿ ਜਾਨਿ ਤਕਨੋ ਹੈ ॥ ੨ ॥ ਹਮਰੋ ਰਾਖਾ ਏਕ ਨਿਤ ਸ਼੍ਰੀ ਪ੍ਰਭੁ ਕਰਤਾਰਾ। ਬੁਰੋ ਕੌਨ ਕਰਿ ਸਾਕ ਹੈ ਹੁਇ ਬੰਕ ਨ ਬਾਰਾ[3]। ਅਬਿ ਹਕਾਰ ਕਰਿ ਤਿਸੀ ਕਹੁ ਪਰਿ ਬਿਖੈ ਬਸਾਵੈਂ । ਦੇਹਿੰ ਬਡ੍ਹਾਈ ਭਾਂਹਿ ਬਹੁ ਕਹਿ ਜਸ ਹਰਖਾਵੈਂ॥੩॥ਉਜਰਨੋ ਵਹਿਰ ਜੁ ਫਿਰਤਿ ਹੈ ਹਮਰੀ ਭੀ ਨਿੰਦਾ।–ਨਹੀਂ ਭ੍ਰਾਤ ਕੋ ਪਿਖਿ ਸਕੈਂ ਕਾਢਨੋ ਕਰਿ ਚਿੰਦਾ[4]। ਗੁਰਤਾ ਦੀਨੀ ਪਿਤਾ ਨੇ ਨਗਰੀ ਇਨ[5]ਛੀਨੀ।ਦੇਖ ਸਕਹਿ ਨਹਿੰਨਿਕਟ ਭੀ ਕਢਿ ਬਾਧਾ ਕੀਨੀ[6] ॥੪॥ ਤ੍ਰਿਸਕਾਰਨੋ ਬਡ ਭ੍ਰਾਤ ਕੋ ਕੀਨਿ ਨ ਸਨਮਾਨ।ਧਨ ਕੇ ਲੋਭੀ ਗੁਰ ਭਏ ਇਸ ਬਿਧਿ ਤੇ ਜਾਨਾ। ਇੱਤਯਾਦਿਕ ਨਰ ਭਨਤਿ ਹੈਂ–ਸ਼੍ਰੀ ਗੁਰੂ ਬਿਚਾਰੀ ।–ਭੱਲੇ ਬੇਦੀ ਤਿਹੁਣ ਕੁਲ ਇਮ ਕਰਤਿ ਉਚਾਰੀ॥੫॥ਹਮ ਪਰ ਅਵਗੁਨ ਧਰਤਿ ਹੈਂ ਨਹਿੰ ਭੇਵ ਲਖੰਤੇ।ਯਾਂਤੇ ਲਜਾਵਨਿ ਉਚਿਤ ਹੈ ਅਪਜਸਹਿੰ ਮਿਟੈਤੇ–।ਦਯਾਸਿੰਧੁ ਪੁਨ ਦਯਾ ਮਹਿੰ ਇਸ ਰੀਤਿ ਬਿਚਾਰੈਂ।–ਵਹਿਰ ਫਿਰਤਿ ਦੁਖ ਪਾਇਹੈ ਯੁਤ ਸਭਿ ਪਰਵਾਰੈ–॥੬॥ ਬਹੁਰ ਬਿਚਾਰਤਿ ਗੁਰੂ ਜੀ–ਤੁਰਕਨਿ ਢਿਗ ਜਾਨਾ। ਕਰਹਿੰ ਪੁਕਾਰ ਸੁਨਾਉਂ ਹਿਤ ਭਾ ਕਸ਼ਟ ਮਹਾਨਾ। ਹਮ ਲਗਿ ਆਵਹਿੰਗੇ ਦੁਸ਼ਟ ਇਹ ਬਾਤ ਨ ਨੀਕੀ।ਬਿਦਤਹਿ ਬਡੋ ਬਿਰੋਧ ਭਬਿ ਹੁਇ ਕੀਰਤਿ ਫੀਕੀ[7]–॥੭॥ ਇਤਨੇ ਕਾਰਨ ਰਿਦੇ ਮਹਿੰ ਸ਼੍ਰੀ ਗੁਰੂ ਬਿਚਾਰੇ।ਨਿਸ਼ਚੈ ਕੀਨਸਿ ਇਹ ਮਤੋ –ਅਬਿ ਤਿਸੈ ਹਕਾਰੇਂ–।ਨਿਕਟ ਬੁਲਾਵਨਿ ਕੀਨਿ ਤਬਿ ਭਾਈ ਗੁਰਦਾਸੂ। ਸਮੁਝਾਈ ਸਭਿ ਬਾਰਤਾ ਬੈਠਾਇ ਸੁ ਪਾਸੂ॥੮॥ 'ਭ੍ਰਾਤਾ ਪ੍ਰਿਥੀਆ ਹੋਹਰੀ, ਤਹਿੰ ਤੁਮ ਚਲਿ ਜਾਵੋ।ਬਚਨ ਕਹਹੁ ਸਨਮਾਨ ਸੋਂ ਨਗਰੀ ਨਿਜ ਲਜਾਵੋ।

---

[1]ਵਰਤਦੇ ਹਨ। [2]ਦੁਖੀ ਹੋਇਆ। [3]ਵਿੰਗਾ ਵਾਲ ਨਹੀਂ ਹੋਵੇਗਾ। [4]ਚਿੰਤਾਤੁਰ। [5]ਭਾਵ ਗੁਰੂ ਅਰਜਨ ਨੇ। [6]ਦੁਖ ਦਿੱਤਾ (ਅ) ਵਾਧਾ ਕੀਤਾ। [7](ਗੁਰੂ ਘਰ ਦੀ) ਕੀਰਤੀ।

–ਆਇਂ ਉਪਾਇਨ ਅਨਿਕਬਿਧਿ ਧਨ ਵਸਤੁ ਮਹਾਨ॥ਸੋ ਸਭਿ ਤੁਝ ਕਉ ਅਰਪ ਹੈਂ ਬਰਤਹੁ ਹਮ ਸਾਨਾ[1]॥੯॥ਭਜਹੁ ਬਿਰੋਧ ਸੁ ਕ੍ਰੋਧ ਕੋ ਬਡ ਕਲਹਾ ਮੂਲ।ਹਮ ਨਹਿ ਰਾਖੈਂ ਭੇਦ ਕੋ ਨਿਤ ਤਵ ਅਨਕੂਲੈ। ਹੁਇ ਨਿਸ਼ ਕਪਟ ਚਲੀਜੀਏ ਮਾਲਕ ਸਭਿ ਕੇਰੇ। ਚਹਹੁ ਭਲਾ ਸਭਿਹੂੰਨਿ ਕੋ ਹਰਖਹੁ ਸੁਖ ਹੇਰੇ॥੧੦॥ਬਡ ਸਥਾਨ,ਅਬਿ ਹੂਜੀਏ ਉਰਸਰਲ ਸੁਭਾਊ।ਅਵਗੁਨ ਅਲਪਨਿ[2] ਕੇ ਭਜਹੁ ਰੱਛਹੁ ਸਭਿਕਾਊ। ਤੁਵ ਆਇਸੁ ਮਹਿਂ ਸਭਿ ਚਲਹਿਂ ਹਮ ਆਦਿਕ ਜੇਤੇ।ਕਲਹਿ ਕੁਟੈਬ ਕੀ ਭਲੀ ਨਹਿ ਕੀਜਹਿ ਚਿਤ ਚੇਤੇ[3]॥ ੧੧॥ਹਾਰੇ ਤੇ ਸੁਖ*ਹੋਤਿ ਹੈ ਜੀਤੇ ਦੁਖ ਹੋਈ। ਅਪਜਸੁ ਪਸਰਹਿ ਸਕਲ ਮਹਿ ਧਿਕ ਜੀਵਨ ਸੋਈ। ਸਤਿਗੁਰ ਗਾਦੀ ਬਡੀ ਹੈ ਇਸ ਲਾਇਕ ਹੁਜੇ। ਸਿਖ ਸੇਵਕ ਸਜਾਨੋ ਸੁਮਤਿ ਜਿਹ ਪਿਖਿ ਸਭਿ ਪੂਜੇ॥੧੨॥ ਪੁਨਿ ਪਰਲੋਕ ਬਿਸਾਲ ਸੁਖ ਸ਼ੁਭ ਗੁਨ ਤੇ ਹੋਵੈ। ਦੋਨਹੁ ਥਲ ਮੁਖ ਉਜਲਾ ਦੁਖ ਕਬਹੂੰ ਨ ਜੋਵੈ–।ਇੱਤਜਾਦਿਕ ਸਮੁਝਾਇ ਕਰਿ ਭਾਈ ਗੁਰਦਾਸੂ।। ਬਡੇ ਭ੍ਰਾਤ ਕੋ ਆਨੀਏ ਗਮਨਹੁ ਅਬਿ ਪਾਸੂ[4] ॥ ੧੩॥ ਸੁਨਿ ਕਰਿ ਜੁਗ ਕਰ ਜੋਰ ਕਰਿ ਭਬਿ ਬਿਨੈ ਬਖਾਨੀ।'ਸ੍ਰੀ ਗੁਰ ਜੀ ਮੈਂ ਜਾਇ ਹੌਂ ਆਇਸੁ ਕੋ ਮਾਨੀ।ਲਖਹੁ ਪਰੰਤੁ[5] ਨ ਆਇ ਹੈ ਗਨ ਅਵਗੁਨ ਧਾਰੀ। ਭਲਾ ਭਨੈਂ[6] ਸਮੁਝਹਿ ਬੁਰਾ ਸਭਿ ਸੁਮਤਿ ਬਿਸਾਰੀ'॥੧੪॥ਇਮ ਕਹਿਕਰਿ ਪਗ ਕਮਲ ਪਰਨਿਜ ਸੀਸ ਲਗਾਯੋ। ਪ੍ਰੇਮ ਸਹਤ ਬੰਦਤਿ ਭਯੋ ਚਲਿ ਬਾਹਰ ਆਯੋ। ਕਿਤਿਕ ਦਾਸ ਨਿਜ ਸਾਥ ਲੈ ਮਗ ਕੀਨਿ ਪਿਆਨਾ। ਕਿਤਿਕ ਦੇਰ ਮਹਿ ਗਯੋ ਚਲਿ ਹੇਹਰਿ ਜਿਸ ਥਾਨਾ॥੧੫॥ਡੇਰਾ ਕੀਨਸਿ ਗ੍ਰਾਮ ਮਹਿ ਤਿਸ ਨਿਸ ਬਿਸਰਾਮਾ॥ ਅਗਲੇ ਦਿਨ ਇਸ਼ਨਾਨ ਕਰਿ ਗਰ ਪਹਿਰਨੋ ਜਾਮਾ। ਗਮਨਨੋ ਪ੍ਰਿਥੀਏ ਨਿਕਟ ਭਬਿ ਕਰਿ ਬੰਦਨ ਬੈਸਾ।ਕਹਨੋ ਬ੍ਰਿਤੰਤ ਸ ਬੇਨਤੀ ਗੁਰ ਕੋ ਮਤਿ ਜੈਸਾ ॥੧੬॥'ਰਾਮਦਾਸ ਸ਼੍ਰੀਸਤਿਗੁਰੂ ਸ਼ੁਭ ਗੁਨ ਸਭਿ ਧਾਮੂ।ਜਗਤ ਆਨ[4] ਜਿਨ ਮਾਨਹੀ ਸਮਤਾ ਸ਼੍ਰੀ ਰਾਮੂ[7]। ਜੇਠੇ ਤਿਨ ਕੇ ਪੁੱਤ੍ਰ ਤੁਮ ਉੱਜਲ ਕੁਲ ਕੇਰੇ।ਗਾਦੀ ਸ਼੍ਰੀ ਨਾਨਕ ਗੁਰੂ ਸਮ ਦੂਤੀ ਨ ਹੇਰੇ ॥੧੭॥ਮਹਾਂ ਪੁਰਖ ਸਤਿਗੁਰ ਅਮਰ ਅਛ਼ਮਤ ਕੇ ਪੂਰੇ। ਆਨ ਨ ਸਮਸਰ ਜਿਨਹੁੰ ਕੇ ਗਯਾਨੀ

---

[1]ਸਾਡੇ ਵਾਂਙੂੰ ਵਰਤੋ (ਅ) ਸਾਡੇ ਨਾਲ ਮਿਲ ਕਰ ਵਰਤੋਂ ਕਰੋ। [2]ਛੋਟਿਆਂ ਦੇ। [3]ਚਿਤ ਵਿਚ ਵਿਚਾਰ ਕਰੋ। [4]ਤੇ ਭੀ ਜਾਣਦਾ ਹਾਂ। [5]ਭਲਾ ਕਹਿਆਂ। [6]ਦੀਨ। [7]ਰੱਬ ਦੀ ਤੁੱਲ। *ਪਾ:–ਦੁਖ।

ਗੁਨ ਰੂਰੇ। ਸੋ ਤੁਮ ਜਨਨੀ ਕੇ ਪਿਤਾ[1] ਗੁਰਤਾ ਜਿਨ ਦੀਨੀ। ਨਾਨਕ ਦਾਦਕ ਦੁਹੂ ਕੁਲ ਉਜਲ ਜਗ ਚੀਨੀ॥੧੯॥ਉਚਿਤ ਤਿਨਹੁ ਕੇ ਕਰਮ ਸ਼ੁਭ ਚਹਿਯਤਿ ਤੁਮ ਹੀ ਕੋ।ਜਿਨ ਕੋ ਜਗਤ ਸਰਾਹਿ ਹੀ ਅਸ ਕਰੀਅਹਿ ਨੀਕੋ। ਸੋਢਿ ਬੰਸ ਮਹਿੰ ਜਨਮ ਹੈ ਛੱਤ੍ਰੀ ਵਡਬਾਹੁ[2]।ਤੁਰਕਨਿ ਆਗੈ ਬੇਨਤੀ ਹਤਿ ਹੁਇ ਉਤਸਾਹੁ॥੧੯॥ਯਾਂਤੇ ਸ਼੍ਰੀ ਅਰਜਨ ਗੁਰੂ ਬਹੁ ਕਰਿ ਸਨਮਾਨਾ। ਕਰਨੋ ਹਕਾਰਨਿ ਆਪ ਕੋ ਬਸੀਯਹਿ ਨਿਜ ਥਾਨਾ[3]। ਗੁਰ ਕੀ ਕਹਵਤ ਸਕਲ ਹੀ ਗੁਰਦਾਸ ਸੁਨਾਈ। 'ਬੀਤੀ ਗਈ ਸੁ ਜਾਨਿ ਦਿਹੁ ਸੁਧਿਤਾ ਅਗੁਵਾਈ[3]॥੨੦॥ਮਿਲਹੁ ਸਕਲ ਨਿਜ ਸਦਨ ਮਹਿੰ ਕਰਿ ਲੀਜਹਿ ਮੇਲਾ। ਆਨ ਪਰਹਿ ਬਿਪਤਾ ਬਹੁਤ ਫਿਰ ਫੁਟਹਿ ਇਕੇਲਾ[4]। ਲੇਹੁ ਦਰਬ ਸਭਿ ਵਸਤੁ ਕੋ ਮਾਲਿਕ ਤੁਮ ਹੋਏ।ਅਪਨੇ ਕਰ[5]ਸੋਂ ਦੀਜੀਏ ਹਮ ਨੈਮ[6]ਖਰੋਏ' ॥੨੧॥ ਜਥਿ ਸਭਿ ਕਹਿ ਗੁਰਦਾਸ ਜੀ ਗਾਥਾ ਸਮੁਝਾਈ। ਸੁਨਤਿ ਕੁਪਨੋ ਪ੍ਰਿਥੀਆ ਅਧਿਕ ਜੁਗ ਭੌਂਹ ਚਢਾਈ। ਲਾਲ ਆਂਖ ਦਿਖਰਾਵਤੋ ਓਠਨਿ ਫਰਕਾਵੈ। ਬੋਲਿ ਨ ਆਵਤਿ ਕ੍ਰੋਧ ਮਹਿੰ ਬਹੁ ਸ੍ਵਾਸ ਚਢਾਵੈ ॥੨੨॥ ਲਗਨੋ ਨਿਕਾਸਨਿ ਗਾਰਿ ਬਹੁ ਕਹਿ ਬਾਕ ਕਠੋਰਾ।[7]ਪੂਰਬ ਕਪਟ ਬਿਸਾਲ ਕਰਿ ਅਪਮਾਨ[8] ਸੁ ਮੋਰਾ। ਤੁਹਮਤ ਝੂਠ ਲਗਾਇ ਕੈ ਨਿੰਦਾ ਬਿਦਤਾਈ। ਸਭਿ ਲੋਕਨ ਕੇ ਪਾਸ ਤੇ ਬਹੁ ਗਾਰਿ ਦਿਵਾਈ॥੨੩॥ਅਬਹਿ ਮਨਾਵਨਿ ਕੋ ਪਠਨੋ ਛਲ ਔਰ ਉਠਾਵਾ। ਪ੍ਰਥਮ ਨਿਕਾਸਨੋ ਪੁਰੀ ਤੇ ਉਤਸਾਹ ਬਧਾਵਾ। ਅਬਿ ਲੌ ਤੁਮ ਕੋ ਨਹਿ ਲਗੀ ਬਾਯੁ ਕੁਛ ਭਾਤੀ। ਗਰਬਤਿ ਬੈਠਨੋ ਸਦਨ ਮਹਿੰ ਕਰਿ ਸੀਤਲ ਛਾਤੀ॥੨੪॥ਪ੍ਰਿਥੀ ਅਨਾਦਰ ਪ੍ਰਿਥੀਆ ਸੁਲਹੀ ਮਿਲਿ ਬੀਜੈ। ਲਗਨੋ ਜੁ ਤਾਲ ਪ੍ਰਤਾਪ ਭਾ ਇਹ ਸੀਚਨ ਕੀਜੈ[9]। ਦਿੱਲੀ ਕੋ ਜਥਿ ਗਮਨ ਹੈ ਤਰਵਰ ਉਗਵੈ ਹੈਂ[10]। ਜਹਾਂਗੀਰ ਸੋਂ ਮੇਲ ਮਮ ਉਚੋ ਬਧਿ ਜੈਹੈ॥੨੫॥ਜਥਿ ਮੈਂ ਕਰੌਂ ਪੁਕਾਰ ਤਿਸ ਕੁਸਮਨ ਜੁਤ ਫੂਲੇ।ਰਿਸਹਿ ਸ਼ਾਹਿ ਬਡ ਗੰਧ ਹੁਇ ਮਮ ਪੱਖਨ ਸੁ ਝੁਲੈ। ਅਰਜਨ ਕੋ ਮੰਗਵਾਇ ਗਹਿ ਢਲ

---

[1]ਭਾਵ ਸ਼੍ਰੀ ਗੁਰੂ ਅਮਰਦਾਸ ਜੀ। [2]ਬਡੀ ਭੁਜਾਂ ਵਾਲੇ, ਭਾਵ ਸੂਰਬੀਰ। [3]ਅਗੇ ਲਈ ਸਫਾਈ (ਰਹੇ ਆਪੋ ਵਿਚ)। [4](ਕਿਉਂਕਿ ਇਕੱਲੇ ਤੇ) ਵਿਪਦਾ ਬਹੁਤ ਆਣ ਪੈਂਦੀ ਹੈ ਤੇ ਇਕੱਲਾ ਫਿਰ ਮਾਰਿਆ ਜਾਂਦਾ ਹੈ। [5]ਹੱਥ। [6]ਨੀਵੇਂ। [7]ਨਿਰਾਦਰ ਕੀਤਾ। [8]ਪ੍ਰਿਥੀਏ ਦਾ ਅਨਾਦਰ (ਇਹ) ਪ੍ਰਿਥਵੀ ਹੈ ਤੇ ਸੁਲਹੀ ਦਾ ਮਿਲਣਾ ਬੀਜ ਸਮਾਨ ਹੈ, ਜੋ ਤਲਾਬ ਲੱਗਾ ਤੇ ਪ੍ਰਤਾਪ ਬੋਇਆ ਹੈ, ਇਹ ਸਿੰਚਨਾ ਕੀਤਾ ਹੈ (ਉਸ ਬੀਜ ਨੂੰ)। [9](ਉਹ) ਬਿੱਛ ਉਗੇਗਾ।

ਲਾਗਹਿ ਭਾਰੂ। ਮੈਂ ਗੁਰਤਾ ਤਬਿ ਲੇਯ ਹੌਂ ਇਹ ਪਾਕਹਿ ਚਾਰੂ[1]॥੨੬॥ਚਹੁੰ-ਦਿਸ਼ ਕੀ ਸੰਗਤਿ ਮਹਾਂ ਅਰਪਹਿ ਧਨ ਆਈ।ਪਸਰਹਿ ਜਸੁ ਸਭਿ ਜਗਤ ਮਹਿੰ ਹੁਇ ਬਡ਼ਬਡ਼ਿਆਈ।ਇਹ ਫਲ ਲੈਬੇ ਹੇਤੁ ਮੈਂ ਕਰਿ ਰਹਯੋ ਉਪਾਊ ।ਤਬਿ ਜਾਨਹੁਗੇ ਤੁਮ ਰਿਦੈ ਜਬਿ ਮੈਂ ਕਰ ਪਾਊਂ॥੨੭॥ਅਬਿ ਤੇਹੀ ਲਾਗਯੋ ਡ਼ਰਨਿ, ਸੰਗ ਮਿਲਯੋ ਨ ਜ਼ਾਹੂ।–ਮਿਟਹਿ ਬਾਤ ਮੈਂ ਗੁਰ ਰਹੌਂ[2]–ਯਾ ਤੇ ਪਠਿ ਪਾਹੂ[3]। ਏਵ ਨਹੀਂ ਕੁਛ ਲੇਵ ਹੌਂ,ਛਲ ਤੁਮ ਨੇ ਠਾਨਾ। ਸੰਕਟ ਭੋਗ-ਹ ਗੇ ਬਡ਼ੇ ਤਬਿ ਮੈਂ ਸੁਖ ਮਾਨਾ ॥ ੨੮ ॥ ਬਿਨਾਂ ਦੀਏ ਤੁਮ ਕਸ਼ਟ ਕੌ ਪੈਹੌਂ ਜਗ ਰਾਜੁ[4] । ਹੋਹਿ ਨ ਮੋਹਿ ਪ੍ਰਸੰਨਤਾ ਸੋ ਨਹਿੰ ਕਿਛੁ ਕਾਜੂ । ਕੋਟਿ ਜਤਨ ਜੇ ਕਰਹੁਗੇ, ਨਹਿੰ ਮਿਟਹਿ ਉਪਾਧਾ। ਗੁਰਤਾ ਲਿਊਂ, ਪਰੰਤੁ ਸੁਨਿ ਦੈ ਅਰਜਨ ਬਾਧਾ[5]॥੨੯॥ਸੁਨਿਕੈ ਪੁਨਿ ਗੁਰਦਾਸ ਨੇ ਕਰ ਜੋਰ ਬਖਾਨਾ ।'ਰਾਮਦਾਸ ਗੁਰ ਏਕ ਕੇ ਨੰਦਨ ਮਤਿਵਾਨਾ। ਤੀਨਹੁ ਭ੍ਰਾਤਾ ਮਿਲਹੁ ਅਬਿ ਸੁਖ ਸਭਿ ਹੀ ਲੈਹੋ। ਨਹੀਂ ਪਦਾਰਥ ਕੀ ਕਮੀ ਰਲਿ ਮਿਲਿ ਕੈ ਖੈ ਹੋ॥੩੦॥ ਤੀਨਹੁ ਮਹਿੰ ਕਿਹ ਕਸ਼ਟ ਹੁਇ ਸਭਿ ਹੋਹੁ ਦੁਖਾਰੇ।ਭ੍ਰਾਤ-ਪਨੇ ਕੋ ਮੋਹ ਤਬਿ ਬਿਦਤਾਇ ਤੁਮਾਰੇ[6] । ਜਾਨਿ ਦੇਹੁ ਰਿਸ ਪਾਛਲੀ ਜਿਮ ਕਿਸ ਬਿਧਿ ਹੋਈ । ਕੋ ਜਾਨੈ ਕਿਨ ਬੁਰਾ ਕਿਯ ਪਰਹਰੀਏ ਸੋਈ ॥ ੩੧ ॥ ਚਲਹੁ ਆਪ ਹੁਇ ਸਰਲ ਉਰ ਨਿਜ ਪੁਰੀ ਬਸੀਜੈ । ਮਿਲਿ ਦਿਹੁ ਦਰ-ਸ਼ਨ ਸੰਗਤਾਂ ਭੇਟਾ ਗਨ ਲੀਜੈ। ਸ਼੍ਰੀ ਅਰਜਨ ਨਿਤ ਨੰਮ੍ਰ ਹੈਂ, ਛਲ ਝੂਠ ਬਿਹੀਨਾ। ਦਯਾਛਿਮਾ ਜੁਤ,ਗ਼ਯਾਨ ਨਿਧਿ, ਸਭਿ ਗੁਨਨਿ ਪ੍ਰਬੀਨਾ[7] ॥੩੨॥ ਸੁਨਿ ਜਸੁ ਕੌ ਪ੍ਰਿਥੀਆ ਜਰਯੋ ਬਚ ਊਚੇ ਭਾਖਾ । 'ਚਲਯੋ ਜਾਹੁ, ਬੋਲਹੁ ਨਹੀਂ,ਮੈਂ ਆਦਰ ਰਾਖਾ। ਨਤੁ ਐਸੀ ਕਰਿਵਾਇ ਹੌਂ,ਜਰਤੇ ਕਹੁ ਜਾਰੈਂ[7] । ਡ਼ਰਯੋ ਖੁਟਾਈ ਸੋਂ ਸਦਾ ਸ਼ੁਭ ਸ਼ੀਲ ਉਚਾਰੈਂ॥੩੩॥ ਸ਼ੱਤ੍ਰੂ ਮਹਾਂ ਮੇਰੋ ਬਨਯੋ ਸੁਤਿ ਜੁਤ ਕੌ ਮਾਰੌਂ । ਗੁਰਤਾ ਲੈਕੈ ਬਹੁਰ ਮੈਂ ਪ੍ਰਸੰਨਤੌ ਧਾਰੌਂ।ਤੋਹਿ ਕਹੋ ਕਜਾ ਹੋਤਿ ਹੈ ਜਸ ਹੈ ਤਸ ਜਾਨੋਂ[8] । ਰਾਤ ਦਿਵਸ ਚਿੰਤਾ ਵਿਖੈ ਹਤਿ ਕੈ ਸੁਖ ਠਾਨੋਂ[9]॥੩੪॥ਤਬਿ ਭਾਈ ਗੁਰਦਾਸ ਨੇ ਕਰਿ ਕ੍ਰੋਧ ਬਖਾਨਯੋ।'ਸ਼੍ਰੀ ਅਰ-

[1](ਇਹ ਫਲ) ਪੱਕੇਗਾ ਸੁਹਣਾ । [2](ਭਾਵ ਗੁਰੂ ਅਰਜਨ ਜੀ ਕਹਿੰਦੇ ਹਨ) ਮੈਂ ਗੁਰ ਬਣਿਆਂ ਰਹਾਂ ਤੇ ਇਹ ਬਾਤ ਮਿਟ ਜਾਵੇ। [3]ਇਸ ਲਈ (ਤੁਹਾਨੂੰ) ਭੇਜਿਆ ਹੈ ਪਾਸ (ਮੇਰੇ) । [4](ਜੇ)ਜਗਤ ਦਾ ਰਾਜ ਪਾ ਲਵਾਂ । [5]ਪੀੜਾ । [6]ਪ੍ਰਗਟ ਹੋਵੇਗਾ ਤੁਹਾਡੇ ਵਿਚ । [7]ਸੜਦੇ ਨੂੰ ਸਾੜਦਾ ਹੈਂ । [8]ਜੈਸਾ ਹੈ ਤੈਸਾ ਜਾਣਦਾ ਹਾਂ । [9](ਗੁਰੂ ਅਰਜਨ ਜੀ ਨੂੰ) ਮਾਰਕੇ ਹੀ ਸੁਖ ਪਾਵਾਂਗਾ ।

ਜਨ ਰਵਿ ਜਗ ਦਿਖਤਿ ਖਲ ਪਿਚਕ[1] ਨ ਜਾਨਹੋ। ਸੰਤ ਤਾਮਰਸ[2] ਬਿਕਸਤੇ ਸਭਿ ਨਰ ਸੁਖ ਪਾਵੈਂ। ਤਸਕਰ ਨਿੰਦਕ ਦੁਖਤਿ ਕਹਿੰ ਨਹਿੰ ਸੋ ਘਟਿ ਜਾਵੈਂ[3]॥੨੫॥ਨਾਮ ਪ੍ਰਿਥੀਆ ਚੰਦ ਤੂੰ ਢੀਕੋ ਪਰਿ ਜੋ ਹੈਂ। ਤੁਝ ਪੱਖੀ ਉਡਗਨ ਛਿਪਹਿਂ, ਸੋ ਦ੍ਰਿਸ਼ਟਿ ਨ ਔਹੈਂ। ਅਬਿ ਬਚ ਮੋਹਿ ਨ ਮਾਨਿ ਹੈਂ ਪਛੁਤਾਇਂ ਘਨੇਰਾ ਬਸ ਨ ਚਲਹਿ ਗੋ ਤੋਹਿ ਕਛੁ ਬਲ ਲਾਇ ਬਡੇਰਾ॥੨੬॥ ਅਜਰ ਜਰਨੋ ਅਜ਼ਮਤ ਮਹਾਂ ਨਹਿੰ ਕਹੂੰ ਦਿਖਾਵੈਂ[4]। ਨਾਤੁਦ ਬੈਕ ਬਿਲੋਕਬੋ ਸਭਿ ਜਗ ਬਿਨਸਾਵੈਂ।ਧੰਨ ਰਿਦਾ ਤਿਨ ਕੋ ਮਹਾਂ ਬਲ ਇਤਨੋ ਪਾਏ। ਅਪਰ ਨਰਨਿ ਕੀ ਸਮ ਰਹਤਿ ਸ਼ਕਤੀ ਗੁਪਤਾਏ ॥ ੨੭ ॥ ਕਹਤਿ ਹੁਤੋ ਤੁਵ ਹਿਤ ਮਹਾਂ, ਮਾਨਹਿ ਸੁਖ ਪਾਈ[5]।ਤੁਰਕ ਅੱਗ ਬਿਨਤੀ ਕਰਹਿਂ ਹੋਇ ਨ ਲਘੁਤਾਈ[6]। ਘਰਿ ਬੈਠੇ ਹੋਵਹਿਂ ਗੁਰੂ ਮਾਨਹਿਂ ਬਹੁ ਦੇਸਾ[7]। ਕਰਹਿ ਬਿਨੋਦ ਅਨੇਕ ਹੀ ਬਨ ਸਭਿਨਿ ਬਿਸ਼ੇਸ਼ਾ॥੨੮॥ ਨਾਂਹਿਤ ਤਰੁਵਰੁ ਤੋਹਿ ਕਹਿ ਤਿਹ ਕਟਨਿ ਕੁਠਾਰਾ[8]। ਏਕ ਬਾਕ ਮੁਖ ਤੇ ਕਹੈਂ ਸਭਿ ਹੁਇ ਜਰਿ ਛਾਰ।ਮਹਿਮਾ ਨਹੀਂ ਪਛਾਨਤੋ ਭ੍ਰਾਂਤਾ ਕਰਿ ਜਾਨੈਂ।ਕਨੋਂ ਲੋਕ ਰੁ ਪਰਲੋਕ ਗਤਿ ਹਠਿ ਠਾਨਹੋ ਹਾਨੈਂ[9] ॥ ੨੯ ॥ ਦੋਹਰਾ ॥ ਇਸ ਪ੍ਰਕਾਰ ਗੁਰਦਾਸ ਨੇ ਕਹਯੋ ਬਾਕ ਸਭਿ ਰੀਤਿ।ਮਹਾਂ ਕਸ਼ਟ ਕੋ ਧਾਰਿਹੀ ਆਵਹਿ ਨਹੀਂ ਪ੍ਰਤੀਤਿ ॥੪੦॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ· ਰਾਸੇ 'ਭਾਈ ਗੁਰਦਾਸ ਪ੍ਰਿਥੀਆ ਸੰਬਾਦ' ਬਰਨਨੇ ਨਾਮ ਚਤਰ ਬਿੰਸਤੀ ਅੰਸੂ ॥ ੨੪ ॥

੨੫ [ਭਾਈ ਗੁਰਦਾਸ ਜੀ ਵਾਪਸ ਆਏ]।

ਨਿਸ਼ਾਨੀ ਛੰਦ ॥ ਬਾਕ ਸੁਨੇ ਗੁਰਦਾਸ ਕੇ ਪ੍ਰਿਥੀਆ ਤਪਤਾਯੋ। 'ਹੈ ਕਰਿ ਤੂੰ ਉਪਦੇਸ਼ਟਾ[10] ਸਮੁਝਾਵਨਿ ਆਯੋ। ਇਨ ਬਾਤਨਿ ਕੋ ਕਮ ਲਖਹਿਂ ਬੁਧਿ

---

[1]ਉੱਲੂ (ਰੂਪ) ਮੂਰਖਾਂ ਨੇ। [2]ਕਵਲ, ਲਾਲ ਰੰਗ ਦਾ ਕਮਲ। [3]ਨਿੰਦਕਾਂ ਰੂਪ ਚੋਰ ਦੁਖੀ ਹੋਕੇ ਜੋ ਕਹਿੰਦੇ ਹਨ ਸੋ (ਗੁਰੂ ਅਰਜਨ ਜੀ ਦਾ) ਕੁਛ ਘਟ ਨਹੀਂ ਜਾਵੇਗਾ। [4]ਭਾਵ ਗੁਰੂ ਅਰਜਨ ਜੀ ਨਹੀਂ ਦਿਖਾਉਂਦੇ ਅਜ਼ਮਤ। [5](ਗੁਰੂ ਅਰਜਨ ਜੀ) ਕਹਿੰਦੇ ਸੀ ਤੇਰਾ ਭਲਾ (ਜਾਣਕੇ) ਜੋ ਮੰਨੇਗਾ ਤਾਂ ਸੁਖ ਪਾਏਂਗਾ। [6]ਛੁਟਿਆਈ ਨ ਹੋਵੇ ਤੇਰੀ। [7]ਘਰ ਬੈਠੇ ਹੀ ਤੂੰ ਵੱਡਾ ਹੋ ਜਾਹ, ਤੇ ਦੇਸ਼ ਭੀ ਵਡਾ ਮੰਨਣ ਲਗ ਜਾਏਗਾ। ਏਦੇ ਫੁਰ ਪਦ ਪਿਛਲੀ ਤੁਕ ਵਿਚ ਆਈ ਲਘੁਤਾਈ ਦੇ ਮੁਕਾਬਲੇ ਤੇ ਘਰ ਬੈਠੇ ਗੁਰੂਤਾ=ਵਡਮਾਈ ਪਾਣ ਦੇ ਭਾਵ ਤੇ ਆਯਾ ਹੈ। ਸ਼ਲੇਖ ਨਾਲ ਗੁਰਪੁਣੇ ਦਾ ਭਾਵ ਭੀ ਲਿਆ ਜਾ ਸੱਕਦਾ ਹੈ। [8]ਨਹੀਂ ਤਾਂ ਬ੍ਰਿੱਛ (ਜੇ) ਤੂੰ ਕਹਿਆ ਹੈ, ਤਿਸਦੇ ਕੱਟਣ ਨੂੰ ਕੁਹਾੜਾ ਚੁਪ ਹੈ (ਗੁਰੂ ਜੀ ਦਾ ਵਾਕ)। [9]ਉਪਦੇਸ਼ ਦੇਣ ਵਾਲਾ ।

ਕਹਾਂ ਬਿਚਾਰੀ। ਤ੍ਰਾਸ ਪਾਇ ਤ੍ਰਿਸਕਾਰ ਕੋ ਗਹਿਬੇ[1]ਡਰ ਭਾਰੀ ॥੧॥ ਹੋਤੁ ਮਨਾਵਨਿ ਦੀਨ ਭੇ,ਪਿਖਿ ਤੁਰਕ ਬਲੀ ਹੈਹ੍ਵੈ ਨ ਪੁਕਾਰੂ ਸ਼ਾਹਿ ਢਿਗਪਤਿ ਰਹਤਿ ਭਲੀਹੈ[2]। ਕਰਾਮਾਤ ਤਿਸਕੀ ਕਹੈਂ ਜੋ ਡਰਤਿ ਬਿਸਾਲਾ। ਮੈਂ ਨ ਲਖੋਂ ਤੂੰ ਬਹੁ ਲਖੈਂ ਸੰਗ ਜੋ ਲਘੁਕਾਲਾ[3] ॥੨॥ ਮੈਂ ਨਹਿੰ ਮਾਨੌਂ,ਨਹਿੰ ਚਲੌਂ ਨਹਿ ਮਿਲੌਂ ਕਦਾਪੀ।ਪ੍ਰਗਟ ਕਰਨੋ ਸਭਿ ਜਗਤ ਮਹਿੰ ਮੋ ਕਹੁ ਬਡ ਪਾਪੀ। ਕਾਸ਼ਟ ਸ਼ੁਸ਼ਕ ਸਮਾਨ ਮੈਂ ਨਿਤ ਇਹੀ ਸੁਭਾਊ। ਟੂਟ ਜਾਇ ਨਹਿੰ ਨੰਮ੍ਰ ਹੈ ਇਹ ਠੀਕ ਸੁਨਾਊਂ॥੩॥ਕਨੋ ਬਹੁ ਬਾਤ ਬਨਾਵਤੋ, ਨਹਿੰ ਕਰਿਹੌਂ ਮੇਲਾ। ਸੋ ਕ੍ਰਾਤਾ ਦੋਨੋਂ ਮਿਲੇ ਮੈਂ ਅਹੌਂ ਇਕੇਲਾ। ਅਜ਼ਮਤ ਮੇਰੀ ਦੇਖੀਏ ਸ਼ੁਭ ਭਾਲਖਨਾਵਾ।ਲਾਖਹੁੰ ਧਨ ਖਰਚਨਿ ਕਰਨੋ ਥਲ ਨਵੋਂ ਬਨਾਵਾ॥੪॥ਨਿਤ-ਪ੍ਰਤਿ ਮਹਿਮਾ ਅਧਿਕ ਹੈ ਮੇਲਾ ਲਗਿ ਭਾਰੇ। ਸੁਲਹੀ ਆਦਿਕ ਨੰਮ੍ਰ ਭੇ ਕਨਾ ਅਪਰ ਬਿਚਾਰੇ।ਜਹਾਂਗੀਰ ਸੋਂ ਜਬਿ ਮਿਲੌਂ ਬਲਅਜ਼ਮਤ ਧਾਰੌਂ।ਨੰਮ੍ਰ ਕਰੌਂ ਨਿਜ ਅੱਗ੍ਰ ਮੈਂ, ਪਾਵਨ ਪਰ ਡਾਰੌਂ॥੫॥ਜੁ ਕਛੁ ਕਹੌਂ ਕਰਵਾਇ ਹੌਂ ਸਭਿ ਕਾਜ ਬਨਾਵੈਂ[4]। ਸੁਲਹੀ ਸਮ ਉਮਰਾਵ ਸਭਿ ਨਿਜ ਸੀਸ ਝੁਕਾਵੈਂ। ਅਪਨ ਪ੍ਰਤਾਪ ਦਿਖਾਇਕੈ ਪਗ ਪਰ ਜਬਿ ਪਾਵੌਂ।ਅਜ਼ਮਤ ਇਸ ਕੋ ਨਾਮ ਹੈ ਸਭਿ ਕਰਿ ਦਿਖਰਾਵੌਂ ॥੬॥ ਅਰਜਨ ਕੀ ਸਮ ਨਾਂਹਿ ਮੈਂ, ਪਿਤ ਕੇਰ ਸਥਾਨੈਂ[5]। ਤਿਹ ਬਨਾਇ ਪੁਜਵਾਇ ਪਗ ਕਨਾ ਅਚਰਜ ਜਾਨੈਂ[6]।ਅਜ਼ਮਤਿ ਤਿਨ ਕਿਸ ਥਾਨ ਮਹਿੰ ਕਹੁ ਕਬਹਿ ਲਗਾਈ। ਹੁਇ ਪ੍ਰਸੰਨ ਪਿਤ ਸਤਿ-ਗੁਰੂ ਦੀਨਸਿ ਬਡਿਆਈ[7]॥੭॥ਸੁਨਿ ਭਾਖੀ ਗੁਰਦਾਸ ਨੈ[8]ਕਨੋਂ ਕਹਿ ਬਿਨ ਜਾਨੈ[9]।ਸ਼੍ਰੀ ਨਾਨਕ ਕੀ ਜੋਤਿ ਲੈ ਅੰਗਦ ਬਰੁਸਾਨੋ।ਕਰਿ ਸੇਵਾ ਗੁਰ ਅਮਰ ਜੀ ਬੈਠੇ ਤਿਸੁ ਗਾਦੀ। ਜੋਤਿ ਪ੍ਰਕਾਸ਼ੀ ਤਬਿ ਵਹੀ ਤਿਮ ਕੀਨਿ ਅਬਾਦੀ ॥੮॥ ਰਾਮਦਾਸ ਜੀ ਜਬਿ ਟਿਕੇ ਸੋ ਜੋਤਿ ਪ੍ਰਕਾਸ਼ੀ। ਦਾਸ ਉਧਾਰੇ ਬਿਦਤ ਬਹੁ ਭ੍ਰਮ ਪਿਖਿ ਰਹਿ ਪਾਸੀ। ਜੋਤ ਜਗਹਿ ਸੋਈ ਅਬਹਿ ਸ਼੍ਰੀ ਅਰਜਨ ਮਾਂਹੀ। ਬਿਘਨ ਅਨਿਕ ਜੋ ਕਰਿ ਪਰਹਿੰ ਬਿਦਤਾਵਤਿ ਨਾਂਹੀ[10]॥੯॥ ਸਿਰ ਲਗਿ ਹਾਨੀ ਹੋਇ ਭੀ ਨਹਿੰ ਸ਼ਕਤਿ ਦਿਖਾਵੈਂ। ਭਾਵੀ ਈਸ਼ੁਰ ਕੀ ਲਖਹਿੰ

[1]ਵਡੇ ਜਾਣ ਦਾ (ਗੁਰੂ ਅਰਜਨ ਜੀ ਨੂੰ)। [2]ਤਾਂ ਪਤ ਭਲੀ ਰਹਿਦੀ ਹੈ (ਇਹ ਗੁਰੂ ਅਰਜਨ ਜੀ ਕਹਿੰਦੇ ਹਨ)। [3]ਜੇ ਥੋੜੇ ਸਮੇਂ ਦਾ ਨਾਲ (ਰਹਿੰਦਾ ਹੈ ਗੁਰੂ ਅਰਜਨ ਜੀ ਦੇ)। (ਅ) (ਮੈਂ) ਜੋ ਛੁਟਪਨ ਤੋਂ ਨਾਲ (ਰਹਿੰਦਾ ਆਯਾ ਹਾਂ)। [4]ਬਣਵਾਵਾਂਗੀ। [5]ਪਿਤਾ ਜੀ ਦਾ ਜੋ ਥਾਂ ਹੈ। [6]ਤਿਸ ਨੂੰ ਬਣਾਕੇ (ਆਪਣੇ) ਪੈਰ ਪੁਜਵਾਏ ਹਨ (ਇਸ ਵਿਚ) ਕੀ ਅਸਚਰਜ ਜਾਣਦਾ ਹੈ। [7]ਜਾਣੋ ਜਿਨਾਂ ਨੂੰ ਕਿਉਂ ਕਹਿੰਦਾ ਹੈਂ। [8]ਭਾਵ ਕਰਾਮਾਤ ਨਹੀਂ ਦਿਖਾਲਦੇ।

ਸਭਿ ਬਿਧਿ ਹਰਖਾਵੈਂ।ਇਮ ਲਖਿ ਕ੍ਰੋਧ ਰੁ ਲੋਭ ਤਜਿ ਹੁਜੈ ਮਮ ਸੰਗਾ।ਆਗੈ ਆਵੈਂ ਲੈਨਿ ਕੋ ਕਰਿ ਮਾਨ ਉਤੰਗਾ ॥ ੧੦ ॥ ਬਧ ਲਘੁ ਤਉ ਲਖੀਜੀਯੈ ਗਾਦੀ ਪਰ ਸੋਈ। ਨਮੋ ਉਚਿਤ ਸਭਿ ਕੇ ਅਹੈਂ ਬਡ ਤੇ ਬਡ ਹੋਈ। ਮੈਂ ਆਯਹੁ ਹਿਤ ਕਹਨਿ ਕੋ, ਸੋ ਕਹਯੋ ਘਨੇਰੋ। ਕੀਜੈ ਕ੍ਰਿੱਤ ਬਿਚਾਰ ਕੈ ਜਸੋਂ ਮਨ ਹੁਇ ਤੇਰੇ॥੧੧॥ਹੁਇ ਨ ਸਕਹਿ ਕੁਛ ਤੋਹਿ ਤੇ ਹਲਕੋ ਪਰ ਜੈ ਹੈਂ। ਅਬਿਕੋ ਬਿਛੁਰੇ ਭ੍ਰਾਤ ਤੇ ਨਹਿ ਬੈਸਮਿਲੈ ਹੈਂ।ਨੀਕੀ ਨਹੀਂ ਉਪਾਧਿਹੈ ਢਿਗ ਭੁਰਕ ਪੁਕਾਰਾ[1]।ਲਗਿ ਨਹਿ ਜਾਇ ਕਲੰਕ ਕੁਛ, ਨਹਿ ਸਕਹੁ ਉਤਾਰਾ[2] ॥੧੨॥ਸੁਨਿ ਪ੍ਰਿਥੀਆ ਚਮਕਯੋ ਪੁਨਹਿ, 'ਕਯੋਂ ਬਾਤ ਬਨਾਵੈਂ। ਏਕਾ ਏਕੀ ਕੀਏ ਬਿਨ[3] ਹਮ ਮਿਲਹਿ ਨ ਜਾਵੈਂ।ਮੁਝ ਸੋਂ ਮਿਲਿਬੇ ਆਸ ਕੋਮਨ ਨਾਂਹਿ ਨ ਰਾਖੈ। ਗਹਿਵਾਵੈਂ ਮਰਵਾਇ ਹੌਂ ਉੱਦਮ ਅਸ ਕਾਂਖੈ[4] ॥ ੧੩ ॥ ਸਹਤ ਪੁੱਤ੍ਰ ਕੇ ਕੈਦ ਮੋਂ ਜਥਿ ਪਰਿਹੈਂ ਜਾਈ।ਤਬਿ ਮੈਂ ਹਰਖੌਂ ਸੁਖ ਕਰੌ ਉਰਚਿੰਤ ਮਿਟਾਈ'। ਜਾਨਯੋ ਤਬਿ ਗੁਰਦਾਸ ਨੇ–ਇਹ ਅਧਿਕ ਕਠੋਰਾ।ਤ੍ਰੈਮਾ ਨਿੰਮ ਨ ਮਧੁਰ ਹੁਇ ਜੋ ਉਪਜਤਿ ਕੌਰਾ[5] ॥੧੪॥ ਗੁਰ ਘਰ ਜਨਮਯੋ ਤੌ ਕਹਾਂ ਸੰਗਤਿ ਨਿਤ ਠਾਨੀ[6]। ਪਾਥਰ ਕਯੋਂਹੁ ਨ ਭਿੱਜਈ ਚਿਰ ਰਹਿ ਵਿਚ ਪਾਨੀ। ਅਪਨੀ ਅਗਨਿ ਨ ਤਜਾਗ ਹੀ, ਨਿਸ਼ਠੁਰ ਮ੍ਰਿਦੁ ਨਾਂਹੀ[7]। ਕੋਟ ਜਤਨ ਕੋਊ ਕਰਹੁ ਪਰਕ੍ਰਿੱਤਿ[8] ਨ ਜਾਹੀ–॥੧੫॥ ਭਯੋ ਨਿਰਾਸ ਬਿਚਾਰ ਇਮ ਉਠਿ ਕਰਿ ਭ੍ਰਾ ਠਾਂਢਾ। 'ਪ੍ਰਥਮ ਕਲੰਕ ਜੁ ਲਗਯੋ ਬਡਿ ਅਬਿ ਕੀਨਸਿ ਗਾਢਾ। ਦੁਖ ਪਾਵਹੁ, ਹੁਇ ਹਾਨ ਕੋ ਨੀਕੀ ਨਹਿ ਮਾਨੀ। ਅਪਜਸ ਬਿਥਰਯੋ ਜਗਤ ਮਹਿ ਇਹ ਨਰਕ ਨਿਸ਼ਾਨੀ॥੧੬॥ਗੁਰੂ ਕਹਾਯੋ ਚਹਿਤ ਹੌਂ ਬਿਨ ਗੁਨ ਅੱਗਯਾਨੀ। ਸਯਾਨੇ ਪੁਰਖ ਨ ਮਾਨਿ ਹੌਂ ਲਿਹੁ ਨਿਸ਼ਚੈ ਜਾਨੀ'। ਉਠਤਿ ਕਹਯੋ, ਸੁਨਿ ਕੈ ਜਰਯੋ, ਬਹੁ ਕਾਢਤਿ ਗਾਰੀ। ਆਸਨ ਪਰ ਤੇ ਉਛਲਤੋ ਉਰ ਸੁਮਤਿ ਬਿਸਾਰੀ॥੧੭॥ ਕਹਤਿ ਅਨੁੱਚਤ ਬਹੁਤ ਹੀ,ਬੋਲਯੋ ਪੁਨ ਭਾਈ[9]।'ਰਾਮਦਾਸ ਸ਼੍ਰੀ ਸਤਿਗੁਰੂ ਸਰਬੱਗ ਸਦਾਈ। ਤੁਝ ਕੋ ਸ਼ਕਤੀ ਨਹਿ ਦਈ ਸ਼ੁਭ ਕਿਦੈ ਬਿਚਾਰੀ। ਅਜਰ ਜਰਨ ਜਾਨਯੋ ਨਹੀਂ ਹੌਰਾ ਧ੍ਰਿਤ ਹਾਰੀ[10] ॥ ੧੮ ॥–ਇਹ ਕੁਛ ਤੇ ਕੁਛ ਕਰਹਿਗੋ

[1]ਪੁਕਾਰ ਕਰਨੀ। [2]ਇੱਕ ਇੱਕਰੀ ਕੀਤੇ ਬਿਨਾਂ। [3]ਇਹੋ ਜਿਹਾ ਉੱਦਮ ਚਾਹੁੰਦਾ ਹਾਂ। [4]ਪੈਦਾ ਹੁੰਦਾ ਹੀ ਕੋੜਾ ਹੁੰਦਾ ਹੈ। [5]ਭਾਵੇਂ ਗੁਰੂ ਘਰ ਜਨਮਿਆਂ ਸੰਗਤ (ਬੀ) ਕੀਤੀ ਪਰ ਕੀ ਹੋਇਆ। [6](ਪੱਥਰ) ਕਠੋਰ ਰਹਿੰਦਾ ਹੈ ਕੋਮਲ ਨਹੀਂ ਹੁੰਦਾ। [7]ਸੁਭਾਉ। [8](ਪ੍ਰਿਥੀਏ) ਨੇ ਅਨੁਚਤ (ਗਲਾਂ) ਕਹੀਆਂ (ਤਦ) ਫਿਰ ਭਾਈ ਗੁਰਦਾਸ ਬੋਲਿਆ। [9]ਧੀਰਜ ਹਾਰਨ ਵਾਲਾ।

ਅਜ਼ਮਤਕੋ ਪਾਏ–।ਯਾਂਤੇ ਛੁਛਾ ਰਾਖਿਓ ਨਿਜਥਲ ਨ ਟਿਕਾਏ।ਅਬਤੇਰੀ ਪ੍ਰਕ੍ਰਿੱਤਿ ਲਖਿ ਮਨ ਮਹਿ ਦ੍ਰਿਢ ਜਾਨੀ। ਉਚਿਤ ਕਹੀ ਸ਼੍ਰੀ ਸਤਿਗੁਰੂ ਸਭਿ ਮਹਿ ਬਿਦਤਾਨੀ[1] ॥੧੯॥ ਗਾਰਿ ਨਿਕਾਰਤਿ ਕੋ ਭਜਨੋ ਇਮ ਕਹਿ ਚਲਿ ਆਯੋ।–ਥਛੀਦੁਸ਼ਟਭਾਇਸਰਿਦੇ ਹਿਤਨਹਿੰ ਚਿਤਲਯਾਯੋ–। ਹੋਇਤਯਾਰ ਮਾਰਗ ਪਰਨੋ ਰਿਸ ਕੋ ਬਿਸਰਾਏ। ਸ਼੍ਰੀਅਰਜਨ ਕੇ ਬ੍ਰਿੰਦ ਗੁਨ ਸਿਮਰਤਿ ਹਰਖਾਏ ॥੨੦ ॥–ਧੈਨ ਰਿਦਾ ਗੰਭੀਰ ਤਿਨ ਰਤਨਾਕਰ ਜੈਸੇ[2]। ਸੀਤਲ ਤਪਤ ਨ ਥਧਤਿ ਕਮਿ[3] ਇਕਰਸ ਬ੍ਰਿਤਿ ਤੈਸੇ। ਕਾਮ,ਕ੍ਰੋਧ,ਮਦ,ਲੋਭ,ਦੁਖ ਇੱਤਯਾਦਿ ਬਿਕਾਰ।ਇਨ ਤੇ ਛੁਭਤਿ ਨ ਹੋਤਿਕਥ,ਰਸ ਅਨਦਮਝਾਰ– ॥੨੧॥ਪੰਥ ਚਲਤਿ ਚਿਤ ਚਿਤਵਤੋ ਬਧਿ ਪ੍ਰੇਮ ਬਿਸਾਲਾ[4]।ਨੀਰ ਬਿਲੋਚਨ ਤੇ ਸ੍ਰਵਨੋ ਗਦ ਗਦ ਤਿਸ ਕਾਲਾ। ਸ਼੍ਰੀ ਗੁਰ ਪਗ ਪੰਕਜ ਮ੍ਰਿਦੁਲ ਉਰ ਬਿਖੈ ਬਸਾਏ। ਸੁੰਦਰ ਦਰਸ਼ਨ ਦੇਖਿਬੇ ਮਨ ਮਹਿ ਅਕੁਲਾਏ॥੨੨॥ਪੰਥ ਚਲਤਿ ਭਾ ਸ਼ੀਘ੍ਰ ਹੀ ਦਿਸ਼ਿ ਅੰਮ੍ਰਿਤ ਤਾਲਾ[5]। ਪਹੁੰਚਨੋ ਤੂਰਨ ਜਾਇਕੈ ਸ਼੍ਰੀ ਗੁਰ ਕੀ ਸ਼ਾਲਾ[6]।ਬੰਦਨ ਪਦਅਰਬਿੰਦ ਕਰਿ ਲੋਚਨ ਭਰਿ ਹੇਰੇ।ਪਰਮ ਪ੍ਰੇਮ ਪੁਲਕਾਵਲੀ ਆਨੰਦ ਉਮਗੇਰੇ ॥ ੨੩ ॥ ਸ਼੍ਰੀ ਅਰਜਨ ਜੀ ਦੇਖਿ ਕੈ ਸੁਧਿ ਬੂਝਨਿ ਕੀਨੀ।[7]ਕਹੁ ਭ੍ਰਾਤ ਕੀ ਥਾਰਤਾ ਕੈਸੀ ਗਤਿ ਚੀਨੀ?। ਕਿਸ ਪ੍ਰਕਾਰ ਕੋ ਮਤਿ ਅਹੈ ਆਵਨਿ ਇਸ ਥਾਨਾ[8]। ਦੁਸ਼ਟ ਸੁਭਾਵ ਤਿਆਗਿਓ ਮਾਨਜੋ ਕਿ ਨ ਮਾਨਾ?' ॥੨੪॥ ਹਾਥ ਬੰਦਿ ਭਾਈ ਕਹਜੋ '[9]ਤੁਮ ਪਰਥਲ ਮਾਯਾ'। ਜੋਗੀ ਮੁਨਿ ਜਨ ਆਦਿ ਤੇ ਕੋ ਕੋ ਨ ਭ੍ਰਮਾਯਾ।ਜਥਾ ਭ੍ਰਵਿੱਖਜਤ ਕ੍ਰਿੱਤ ਕੋ ਕਰਿਬੇ ਕੋ ਚਾਹੀ। ਤਿਸ ਪ੍ਰਕਾਰ ਹੀ ਬਨ ਸਕਹਿ ਹੁਇ ਅਨਤੈ[10] ਨਾਂਹੀ ॥੨੫॥ ਜਿਸ ਪਰ ਕਰੁਨਾ ਨਿਜ ਕਰਹੁ, ਦੇ ਹਾਥ ਬਚਾਵੋ। ਨਿੰਦਕ ਦੁਰਜਨ ਸਿੰਧ ਭਵ ਤਿਸ ਬਿਖੈ ਡੁਬਾਵੋ। ਕਿਮ ਉਧਾਰ ਤਿਨ ਹੁਇ ਸਕੈ ਗੋਤੇ ਨਿਤ ਖਾਵੈਂ।ਪੋਤ[11]ਨ ਪ੍ਰਾਪਤਿ ਹੋਤਿ ਹੈ ਕਿਮ ਤਟ ਪਰ ਆਵੈਂ ॥੨੬॥ ਜਥਾ ਕ੍ਰਿਆ ਬੋਲਨਿ ਗਤੀ ਪਾਖੰਡ ਕਰੰਤਾ।ਜਿਮ ਦੁਰਜਨਤਾ ਕਰਤਿ ਹੈ, ਜਿਮ ਲੋਭ ਧਰੰਤਾ। ਜਿਮ ਪ੍ਰਲੋਕ ਮਹਿੰ ਗਤੀ ਹੁਇ ਜਿਮ ਮਨ ਕੋ ਪਾਪੀ। ਪਰ ਜਸੁ ਪਰ ਐਸ਼ੁਰਜੁ ਪਿਖਿ ਜਿਮ ਹੈ ਸੰਤਾਪੀ ॥੨੭॥ ਵਾਰ ਕਰੀ ਪਰਿ-

---

[1]ਸਮੁੰਦਰ ਵਤ। [2]ਠੰਢ ਤੇ ਤਪਸ਼ ਵਧਦੀ ਘਟਦੀ ਨਹੀਂ। (ਅ) ਸੀਤਲ ਹੈ, ਗਰਮ ਨਹੀਂ, ਵਧਦਾ ਨਹੀਂ ਘਟਦਾ ਨਹੀਂ। [3]ਵਧਿਆ ਬਹੁਤ ਪੇਮ। [4]ਸ਼੍ਰੀ ਅੰਮ੍ਰਿਤਸਰ। [5]ਅਸਥਾਨ। [6]ਇਸ ਥਾਂ ਆਵਣ ਦਾ ਮਤ। [7]ਤੁਸਾਡੀ ਮਾਯਾ ਪ੍ਰਬਲ ਹੈ। ਇਹ ਵਾਕ ਆਪ ਨੂੰ ਵੀਸ਼ਰ ਰੂਪਤਾ ਵਿਚ ਕਹਿ ਰਹੇ ਹਨ। [8]ਹੋਰ ਤਰ੍ਹਾਂ। [9]ਜਹਾਜ਼।

ਥਾਇ ਤਿਸ,ਹੈ ਜਥਾ ਬਿਕਾਰੀ[1]। ਤਿਮ ਬਨਾਇ ਕਰਿ ਮਗ ਬਿਖੈ ਆਨੀ ਲਿਖਿ ਸਾਰੀ। ਸੋ ਸੁਨੀਅਹਿ ਸਭਿਜਾਨੀਅਹਿ ਮੈਂ ਕਰੋਂ ਉਚਾਰੀ।ਸ਼ੁਭ ਗੁਣ ਜਿਸ ਮਹਿ ਲੇਸ਼ ਨਹਿ, ਹੈਕਾਰ ਅਢਾਰੀ[2] ॥੨੮॥ ਦੋਹਰਾ ॥ ਹੈ ਛਤੀਸਵੀਂ ਵਾਰ ਜੋ ਗਿਰਾ ਕਰੀ ਗੁਰਦਾਸ। ਲਗਸੋ ਸੁਨਾਵਨਿ ਖੋਟ ਤਿਹ ਸ਼੍ਰੀ ਸਤਿ-ਗੁਰ ਕੇ ਪਾਸ ॥ ੨੯ ॥ ਨਿਸ਼ਾਨੀ ਛੰਦ ॥ [3]ਕਾਲੇ ਮੁਖ ਮੀਣਾ ਭਯੋ ਬਡ ਦੰਭ ਕਮਾਵੈ। ਬੇਖ ਬਾਕ ਸ਼ੁਭ ਮੋਰ ਕੇ ਜੀਵਨਿ ਚੁਨਿ ਖਾਵੈ[4]।ਗਯਾਨ ਹੀਨ ਗੁਰ ਬਨਤਿ ਹੈ ਛੋ ਨਮੋ ਨ ਠਾਨੈ। ਖੋਟੀ ਸੰਗਤਿ ਮੀਣਿਆ ਗੁਰ ਨਿੰਦ ਬਖਾਨੈਂ॥ ੩੦॥ ਦੁਰਮਤਿ ਜੀਵਤਿ ਕਰਤਿ ਹੈ ਜਬਿ ਗਹਿ ਜਮ ਮਾਰੇ। ਕੂੜ ਕੁਪੱਤਾ ਹੋਹਿਗੋ ਦੁਖ ਸਹਹਿ ਕਰਾਰੇ[5]।ਇੱਤਯਾਦਿਕ ਜਿਸ ਮਹਿ ਕਹਯੋ[6] ਸਭਿ ਵਾਰ ਸੁਨਾਈ।[7]ਨਹਿ ਮਾਨਹਿ ਸ੍ਰੀ ਗੁਰੂ ਜੀ ਸੋ ਦੁਸ਼ਟ ਬਡਾ ਈ ॥੩੧॥ ਸਿਕਤਾ ਮਹਿ ਤੇ ਜਤਨ ਕਰਿ ਤੇਲ ਜੁ ਨਿਕਸਾਵੈ। ਕਮਠ[8] ਪੀਠ ਪਰ ਭਾਂਤਿ ਕਿਸ ਬਹੁ ਬਾਰ ਜਮਾਵੈ[9]। ਸਿਰ ਪਰ ਰਾਸ਼ਭ ਸਸੋ ਕੋ[10] ਉਗਵਾਇ ਵਿਖਾਨਾ[11]। ਤੌ ਦੁਸ਼ਟਨਿ ਕੇ ਰਿਦੇ ਮਹਿ ਗੁਨ ਕਰਹਿ ਮਹਾਨਾ[12] ॥੩੨॥ ਜੋ ਸਰਪਨਿ ਮਨ ਮ੍ਰਿਦੁਲਤਾ ਕਸੋਂ ਹੂੰ ਹੁਇ ਜਾਈ। ਤਉ ਦੁਸ਼ਟਨਿ ਕੇ ਸਰਲਤਾ ਉਰ ਮਹਿ ਉਪਜਾਈ[13]।ਆਵਹਿ ਬ੍ਰਹਮਾ ਆਪ ਭੀ ਕੁਟਿਲੰ ਸਮੁਝਾਵੈ। ਤਉ ਨ ਤਜਿ ਹੈਂ ਮੂਢਤਾ ਨਹਿ ਗੁਨ ਮਨ ਲਯਾਵੈਂ॥੩੩॥ਮੈਂ ਬਹੁ ਬਾਰੀ ਬਿਨੈ ਕਰਿ ਬੈਦੇ ਜੁਗ ਪਾਨਾ।–ਕਰਹੁ ਮੇਲ ਤਜਿ ਬੈਰ ਕੋ–ਇਕ ਕਹਯੋ ਨ ਮਾਨਾ। ਉਲਟੋ ਗਾਰਿ ਨਿਕਾਰਤੋ ਬਹੁ ਕਹਸਿ ਕਠੋਰਾ। ਅਤਿ ਅਜੋਗ ਬੋਲਤਿ ਭਯੋ,ਤਪ-ਤਯੋ ਨਹਿ ਥੋਰਾ॥੩੪॥ਸ਼ਾਮ ਦਾਮ ਕੀ ਰੀਤਿ[14] ਸਭਿ ਕਹਿ ਬਹੁਤ ਸੁਨਾਈ। ਏਕ ਨ ਮਾਨੀ ਭਲੀ ਕਰਿ, ਠਾਨੀ ਕੁਟਿਲਾਈ। ਇਕ ਸਮ ਬਸੁਧਾ ਸ਼ੁਭ ਕਰਿਯ ਮ੍ਰਿਦੁਤਾ ਬਹੁਭਾਂਤੀ[15]। ਬੱਕ੍ਰ ਚਲਹਿ ਪੰਨਗ ਤਹਾਂ[16] ਇਮ ਕੁਟ-ਲਨਿ ਬਾਤੀ॥੩੫॥ਸੁਨਹੁ ਗੁਰੂ ਜੀ ਵਾਰਇਹ ਲਿਖਿ ਤਹਾਂ ਪਠਾਈ[17]।ਨਿਜ

[1]ਜਿਸ ਤਰ੍ਹਾਂ ਦਾ ਔਰੁਣੀ ਪ੍ਰਿਥੀਆ ਹੈ। [2](ਨਾਲ) ਆਫਰਿਆ ਹੋਇਆ ਹੈ। [3](ਜਿਵੇਂ) ਮੋਰ ਦਾ ਭੇਖ ਤੇ ਬਚਨ ਸ਼ੁਭ ਹੁੰਦੇ ਹਨ ਤੇ ਖਾਂਦਾ ਹੈ ਜੀਵਾਂ ਨੂੰ ਚੁਣਕੇ (ਤਿਵੇਂ ਪ੍ਰਿਥੀਆ ਹੈ)। [4]ਇਸ ਪ੍ਰਕਾਰ ਦਾ ਭਾਵ ਹੈ ੩੬ ਵੀਂ ਵਾਰ ਵਿਚ। [5]ਕੱਛੂ। [6]ਵਾਲ ਉਗਾਵੇ। [7]ਗਧੇ ਤੇ ਸਹੇ ਦੇ। [8]ਮਿੰਞਾ [ਸੰਸ:, ਵਿਸ਼ਾਣ]। [9]ਮਹਾਫ਼ ਜ਼ੁਲ (ਘਰ) ਕਰਲਰੀ। [10]ਪੈਦਾ ਹੋਵੇਗੀ। [11]ਸ਼ਾਮ ਦਾਮ ਤੋਂ ਮੁਰਾਦ ਨੀਤੀ ਦੀ ਹੈ ਕਿ ਨਿੰਮ੍ਰਤਾ ਨਾਲ ਧਰਮ ਦੀ ਗੱਲ ਦੱਸਣ ਤੋਂ ਛੁਟ ਮੋਂ ਨੀਤੀ ਦੇ ਪਹਿਲੂ ਭੀ ਦਿਖਾਕੇ ਸਮਝਾਇਆ ਕਿ ਮਿਲਾਪ ਚੰਗਾ ਹੈ। [12]ਪ੍ਰਿਥਵੀ ਸ੍ਰੇਸ਼ਟ ਪੱਧਰੀ ਕਰੀਦੇ ਤੇ ਕੋਮਲਤਾ ਬਹੁਤ ਤਰ੍ਹਾਂ (ਕਰੀਦੇ ਪਰ)। [13]ਭਾਵ ਸਾਫ਼ ਤੇ ਕੋਮਲ ਜ਼ਮੀਨ ਤੇ ਵੀ ਸੱਪ ਟੇਢਾ ਚਲੇਗਾ। [14](ਮੈਂ) ਭੇਜ ਦਿੱਤੀ ਹੈ।

ਔਗੁਨ ਨਹਿੰ ਪਰਖ ਹੈ, ਮੁਹਿ ਬੁਰਾ ਅਲਾਈ।ਪਠਿਕੈ ਜਾਨਹਿ ਗੌ ਭਲੇ ਜੋ ਦੋਸ਼ ਉਚਾਰੇ। ਇਹੀ ਭੇਂਟ ਤਿਹ ਜੋਗ ਥੀ ਮੈਂ ਪਠੀ ਬਿਚਾਰੇ[੧]॥੩੬॥ਸੁਨਿ ਸ਼੍ਰੀ ਗੁਰ ਅਰਜਨ ਕਹਯੋ 'ਕੁਟਿਲ ਜੁ ਮਤ ਨੀਚਾ। ਅੱਗੂ ਤਿਨਹੁ ਕੇ ਨਿਮਨਿ ਜੋ ਹੁਇ ਦੋਸ਼ਨਿ ਸੀ ਚਾ[੨]। ਦੂਖਦ ਬੁਰੋ ਤਿਹ ਜਾਨੀਏ ਅਬਿ ਲਿਹੁ ਪਤਿਆਈ।ਭਲੀਥਾਤ ਨਹਿੰਹੋਤਿਹੈ,ਦੇਵਤਿਬੁਰਿਆਈ॥੩੭॥ਨਿਜ ਪਿਤਕੋ ਸੁਤ ਜਾਨਿਕੈ ਕਰਿ ਹੇਤ ਹਕਾਰਾ।—ਛਰਪਤਿ ਮੁਝਤੇ—ਦੋਸ਼ਦਿਯ ਹੈਕਾਰ ਅਢਾਰਾ[੩]। ਅਬਿ ਨਹਿੰ ਕਛੂ ਕਹੀਜੀਏ ਸੋ ਕਰਹੁ[੪] ਪੁਕਾਰਾ। ਸ਼੍ਰੀ ਗੁਰੁ ਨਾਨਕ ਜੋ ਕਰਹਿੰ ਸੋਈ ਹੁਇ ਕਾਰਾ ॥੩੮॥ ਤੁਰਕਨਿ ਆਗੈ ਦੀਨ ਬਨਿ ਬਿਨਤੀ ਨਿਤ ਠਾਨੈ। ਬਡਿਯਨਿ ਕੀ ਬਡਤਾ ਜੁ ਥੀ ਨਹਿੰ ਰਿਦੈ ਪਛਾਨੈ। ਮਤਿ ਮੂਰਖ ਹੌਰਾ ਭਯੋ ਨਿਜ ਧਰਮ ਬਿਗਾਰਾ। ਹਾਥ ਕਛੂ ਨਹਿੰ ਆਵਹੀ ਮਲ ਛਾਨਹਿ ਛਾਰਾ[੫]' ॥੩੯॥ ਦੋਹਰਾ ॥ ਇਮ ਕਹਿ ਸ਼੍ਰੀ ਗੁਰ ਮੌਨ ਧਰਿ ਕਹਯੋ ਬਾਕ ਨਹਿੰ ਫੇਰ।ਭਾਨਾ ਸ਼੍ਰੀ ਕਰਤਾਰ ਕੋ ਜਾਨਹਿੰ ਨੀਕੋ ਹੇਰ ॥੪੦॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਆ ਰਾਸੇ 'ਭਾਈ ਗੁਰਦਾਸ ਕੋ ਆਵਨ' ਪ੍ਰਸੰਗ ਬਰਨਨੰ ਨਾਮ ਪੰਚਬਿੰਸਤੀ ਅੰਸੁ ॥ ੨੫ ॥

੨੬. [ਜਹਾਂਗੀਰ ਨੂੰ ਪ੍ਰਿਥੀਆ ਮਿਲਿਆ]।

ਦੋਹਰਾ॥ ਪ੍ਰਿਥੀਆ ਪਾਛੇ ਦੁਖੀ ਹੁਈ ਚਿਤਵਤਿ ਚਿਤ ਅਤਿ ਚਿੰਤ। ਨਹੀਂ ਸੁਹਾਵਤਿ ਅਪਰ ਕੁਛ ਗਿਨਤੀ ਗਿਨਤਿ ਅਨੰਤ ॥ ੧ ॥ ਚੌਪਈ ॥ ਨੀਂਦ ਨ ਆਵਤਿ ਸੋਚਤਿ ਸੋਚਨਿ। ਨਿਸ ਮਹਿੰ ਮਿਲਤਿ ਨ ਪਲਕ ਬਿਲੋਚਨ[੬]। ਮਹਦ ਕਸ਼ਟ ਅਪਨੋ ਮਹਿੰ ਕਲਪਤ[੭]। ਬਿਨਾਂ ਅਰਥ ਮਤਿ ਮੂਰਖ ਜਲਪਤਿ[੮]॥੨॥ਦਿਵਸ ਬਿਖੈ ਨਹਿੰ ਭੋਜਨ ਭਾਵਤਿ।ਗਟੀ ਉਤਾਰਤਿ ਏਕ ਚਢਾਵਤਿ। ਦੁਰਬਲ ਭਯੋ ਕ੍ਰਾਂਤਿ ਤੇ ਖਾਲੀ। ਉਰ ਸੁਲਗਤਿ ਲਕਰੀ ਜਿਮ ਆਲੀ[੯]॥੩॥ਸ਼੍ਰੀ ਅਰਜਨ ਪ੍ਰਭੁਤਾ ਬਹੁ ਭਾਂਤੀ।ਚੁਭਤਿ ਸੈਲ ਸਮ ਰੜ-ਕਤਿ ਛਾਤੀ।ਸ਼੍ਰੀ ਹਰਿ ਗੋਬਿੰਦ ਕੀ ਸੁੰਦਰਤਾਈ।ਨਿਤ ਚਿਤਵਤਿ ਫਿਰਗੀ ਜ਼ਰਦਾਈ ॥੪॥ ਮਤਸਰ ਪਾਵਕ ਪੁੰਜ ਪ੍ਰਜੁਲਤੀ। ਪੁਜਾ[੧੦] ਅਧਿਕ ਹੋਤਿ

[੧]ਵਿਚਾਰਕੇ। [੨]ਨਿਵਣਾ ਦੋਸ਼ਾਂ ਨੂੰ ਸਿੰਜਣਾਂ ਹੈ। [੩]ਆਫਰਿਆ ਹੋਯਾ ਹੈ। [੪]ਕਰਣ ਦਿਹੋ। [੫]ਹੱਥ ਕੁਛ ਨਹੀਂ ਆਵੇਗਾ (ਸਗੋਂ ਹੱਥ) ਮਲੇਗਾ ਤੇ ਖਾਕ ਛਾਣੇਗਾ ਭਾਵ ਪਛੁਤਾਏਗਾ। [੬]ਨੇਤ੍ਰਾਂ ਦੀਆਂ ਪਲਕਾਂ। (ਅ) ਪਲ ਭਰ ਲਈ ਅੱਖਾਂ ਨਹੀਂ ਮਿਟੀਂਦੀਆਂ। [੭]ਬਹੁਤੇ ਦੁੱਖ ਕਰਕੇ ਆਪਣੇ ਆਪ ਵਿਚ ਪਿਆ ਕਲਪਦਾ ਹੈ। [੮]ਬਿਨਾ ਮਤਲਬ ਮੂਰਖ ਸੜਦਾ ਹੈ। [੯]ਗਿੱਲੀ [ਪੰਜਾ:, ਅੱਲਾ—ਕੱਚਾ]। [੧੦](ਭਾਵ ਗੁਰੂ ਅਰਜਨ ਜੀ ਦੀ) ਪੂਜਾ।

ਨਹਿ ਭੂਲਤੀ। ਬਧਨੋ ਗੁਰੂ ਕਹਿ ਅਧਿਕ ਪ੍ਰਤਾਪੂ। ਨਿਤ ਜਿਮ ਤੋਈਆ ਤਾਪ ਸੰਤਾਪੂ[1]॥੫॥ਪੁਨ ਪਾਛੇ ਭਾਈ ਗੁਰਦਾਸੂ। ਕਰਿਕੇ[2] ਵਾਰ ਪਠੀ ਢਿਗ ਤਾਸੂ। ਘਾਇ ਲਗੇ[3] ਅੰਗ ਅੰਗ ਬਿਸਾਲਾ। ਤਿਨ ਪਰ ਮਨਹੁੰ ਲਵਨ ਘਸਿ ਛਾਲਾ॥੬॥ਜਨੁ ਪਾਕੇ ਬ੍ਰਣ[4] ਗਾਢੀ ਪੀਰਾ।ਪਾਇ ਮਰਚ ਚੂਰਨ ਦੇ ਚੀਰਾ[5]। ਰਾਤਿ ਦਿਵਸ ਚਿੰਤਾ ਜ੍ਵਾਲਤਾਨੇ। ਬੈਠਨੋ ਨਿਕਟ ਨਹੀ ਨਰ ਜਾਨੈ[6] ॥੭॥ ਉਛਨੋ ਰਹੈ ਮਨ ਗਹੈ ਨ ਥਿਰਤਾ[7]। ਵਹਨੋ ਜਾਤ ਨਿਤ ਚਿੰਤਾ ਸਰਿਤਾ। ਬਹੁਤ ਭਾਂਤਿ ਕਰਮੋ ਸਮੁਝਾਵੈ। 'ਰੁਚਿ ਸੋਂ ਭੋਜਨ ਕਨੋਂ ਨਹਿ ਖਾਵੈਂ ॥੮॥ ਹਮਰੀ ਭੀ ਹੋਵਤਿ ਗੁਜ਼ਰਾਨਾ। ਆਨਤਿ ਸਿੱਖ ਉਪਾਇਨ ਨਾਨਾ। ਕਰਤੇ ਰਹੈ ਮਹਦ ਉਦਯੋਗਾ[8]।ਜਿਮ ਸ਼ਰੀਕ ਹੁਇ ਹਾਨਤਿ ਜੋਗਾ[9] ॥੯॥ ਮਿਲਹੁ ਸਲਾਹ ਕਰਹੁ ਸੁਲਹੀ ਸੋਂ। ਦਿੱਲੀ ਪਹੁੰਚਨਿ ਹੁਇ ਜਲਦੀ ਸੋਂ[10]। ਕਬਕਬ ਕਰਮੋ ਧੀਰਜ ਦੇਤਿ। ਬਾਤੈਂ ਕਰਤਿ ਅਸਨ ਕਰਿ ਲੇਤਿ ॥੧੦॥ ਸੁਲਹੀ ਸਾਥ ਸੁ ਕਬਹਿ ਇਕੈਠਹਿ[11]। ਸੰਕਟ ਕਰਤਿ ਨਿਵੇਦਨਿ ਬੈਠਹਿ। 'ਨਿਸ ਦਿਨ ਦਰਬ ਉਪਾਇਨ ਨਾਨਾ।ਅਰਪਹਿੰ ਅਰਜਨ ਕੇ ਢਿਗ ਆਨਾ॥੧੧॥ ਧਨੀ ਸਮਾਜ ਪ੍ਰਤਾਪ ਨਿਧਾਨਾ[12]। ਬਧਤਿ ਬਧਤਿ ਬਧਿ ਗਯੋ ਮਹਾਨਾ। ਚਲਨ ਸ਼ਾਹੁ ਢਿਗ ਠਟਹੁ ਉਪਾਊ।ਕਰਿ ਲੀਜਹਿ ਕਾਰਜ ਰਹਿ ਕਾਊ[13]॥ ੧੨॥ਮੋਰ ਮਨੋਰਥ ਤਹਿੰ ਤੇ[14]ਪੂਰੇ।ਸ਼ਾਹੁ ਸੈਗਿ ਹੁਇ ਮਿਲਿਨਿ ਹਦੂਰੇ। ਤੂੰ ਸਮ ਸਖਾ ਰਹਤਿ ਚਿਤ ਆਸਾ।ਕਰਹਿੰ ਕਾਜ ਮੁਝ ਮਨ ਭਰਵਾਸਾ[15]॥੧੩॥ ਤੋਹਿ ਅਲੰਬ ਬਿਲੰਬ ਬਿਹੀਨਾ। ਆਇ ਕਦੰਬ ਮੋਹਿ ਗੁਰ ਕੀਨਾ[16]।ਦੀਨੇ ਸਰਬ ਭਾਂਤਿ ਸੁਖ ਜੈਸੋਲੈ ਦੇਵਹੁ ਗੁਰਤਾ ਚਲਿ ਤੈਸੇ[17] ॥ ੧੪ ॥ ਸੁਲਹੀ ਕਹਯੋ[18]ਰਾਖਿ ਬਿਸਵਾਸਾ।ਦਿੱਲੀ ਚਲੇ ਪੁਰਵ[19] ਤੁਮ ਆਸਾ। ਕਰਿ ਲੀਨਸਿ ਕਾਰਜ ਮੈਂ ਸਾਰੇ। ਅਬਹਿ ਪ੍ਰਤੀਖਤਿ ਸ਼ਾਹੁ ਹਕਾਰੇ ॥੧੫॥ ਆਵਹਿ ਖਤ

[1]ਦੁੱਖ ਦੇਂਦਾ ਹੈ (ਪ੍ਰਿਥੀਏ ਨੂੰ)। [2]ਬਣਾਕੇ। [3]ਜ਼ਖਮ ਲਗੇ ਹੋਏ ਸਨ।[4]ਫੋੜਾ। [5]ਮਾਨੋਂ ਪੱਕੇ ਹੋਏ ਫੋੜੇ ਦੀ ਕਰੜੀ ਪੀੜਾ ਹੋ ਰਹੀ ਸੀ ਚੀਰਾ ਦੇਕੇ ਮਿਰਚਾਂ ਦਾ ਚੂਰਨ ਪਾ ਦਿੱਤਾ ਹੈ। [6]ਨੇੜੇ ਬੈਠਿਆ ਹੋਇਆ ਆਦਮੀ ਭੀ ਨਹੀਂ ਜਾਣ ਸੱਕਦਾ। [7]ਟਿਕਾਉ ਨਹੀਂ ਪਕੜਦਾ। [8]ਉੱਦਮ। [9]ਨਾਸ਼ ਦੇ ਯੋਗ। [10]ਕਦੇ ਕਦੇ ਇਕੱਠੇ ਹੁੰਦੇ ਹਨ। [11]ਧਨੀ ਤੇ ਸਮਾਜ ਤੇ ਪ੍ਰਤਾਪ ਦਾ ਖ਼ਜ਼ਾਨਾ ਹੋ ਗਿਆ ਹੈ। [12]ਜੇ ਕੋਈ ਰਹਿੰਦਾ ਹੈ। [13]ਭਾਵ ਜਹਾਂਗੀਰ ਤੇ। [14]ਮੇਰੇ ਚਿੱਤ ਵਿਚ ਆਸ ਹੈ ਕਿ ਤੂੰ ਮੇਰਾ ਮਿੱਤ੍ਰ (ਜਹਾਂਗੀਰ ਪਾਸ) ਰਹਿੰਦਾ ਹੈਂ, ਮੇਰਾ ਕੰਮ ਕਰ ਦੇਵੇਂਗਾ, ਮੇਰਾ ਭਰੋਸਾ ਹੈ। [15]ਆਕੇ ਸਾਰੇ (ਲੋਕਾਂ ਨੇ) ਮੈਨੂੰ ਗੁਰੂ ਧਾਰਨ ਕੀਤਾ ਹੈ। [ਸੰਸ:, ਕਦਮ੍ਬ=ਸਮੂਹ]। [16]ਚਲਿਆਂ ਪੂਰੀ ਹੋਵੇਗੀ।

ਕਛੁ ਥੋਰਨਿ ਦਿਨ ਮੈ।ਤੁਰਨ ਚਲਹਿ ਅਨੰਦ ਕਰਿ ਮਨ ਮੈਂ'।ਇਸ ਪ੍ਰਕਾਰ ਦੇ ਧੀਰਜ ਰਾਖੇ। ਦੇਤਿ ਦਰਬ ਅਰ ਮਾਧੁਰ ਭਾਖੇ॥੧੬॥ਕੇਤਿਕ ਦਿਨ ਪੁਨ ਜਬਹਿ ਬਿਤਾਏ।ਪ੍ਰਿਥੀਆ ਮਹਿਤ ਰਹਤਿ ਅਕੁਲਾਏ'।ਸੁਲਹੀ ਨੇ ਜੋ ਦੂਤ ਪਠਾਯੋ। ਇਤਨੇ ਮਹਿ ਚਲਿ ਸੋ ਤਹਿ ਆਯੋ॥੧੭॥ਜਹਾਂਗੀਰ ਭੇਜਾ ਪਰਵਾਨਾ। 'ਜੋ ਪੈਸਾ ਉਗਰਾਹ'ਮਹਾਨਾ। ਸੋ ਲੈ ਕਰਿ ਆਵਹੁ ਮੁਝ ਓਰਾਖਤ ਦੇਖਤਿ ਨਹਿ ਰਹੁ ਥਿਤਿ ਥੋਰਾ'॥੧੮॥ਸੁਨਿ ਸੁਲਹੀ ਕਰਿ ਹਰਖ ਬਿਸਾਲਾ। ਸੋਜ ਸਕੇਲਿ[੪] ਲਲਿਤ* ਤਤਕਾਲਾ। ਅਪਨੀ ਸਕਤਿ ਤਮਾਰੀ ਕਰਿਵਾਇਸਾਦਰਬ ਅਧਿਕ ਹੀ ਸੰਗ ਲਦਾਇਸ ॥੧੯॥ ਬਲੀ ਤੁਰੰਗ ਮਤੰਗਨਿ ਲੀਨਸਿ।ਵਸਤ੍ਰ†ਬਿਭੂਖਨ ਸੁੰਦਰ ਕੀਨਸਿ।ਨਜ਼ਰ ਦੇਨਿ ਵਸਤੂ ਬਹੁ ਮੋਲਾ ।ਸੰਚਨ ਕਰੀ ਦੇਸ਼ ਢੰਢੋਲਾ॥੨੦॥ਸੁਨਿ ਪ੍ਰਿਥੀਆ ਨਿਜ ਅੰਗ ਨ ਮਾਵਤਿ ।ਭਰਜੋ ਹਰਖ ਹੈਕਾਰ ਬਧਾਵਤਿ। ਸਰਬ ਪ੍ਰਕਾਰ ਕੀਨਿ ਨਿਜ ਤਮਾਰੀ। ਸੇਵਕ ਸਿੱਖ ਬ੍ਰਿੰਦ ਸੰਗਾਰੀ [੫] ॥੨੧॥ ਬਹੁ ਮੋਲੇ ਬਸਤ੍ਰਨਿ ਬਨਵਾਇਸ । ਮਿਲਨਿ ਸ਼ਾਹੁ ਹਿਤੁ ਬੇਸ ਸਜਾਇਸ। ਚਢਿ ਸੁਲਹੀ ਸੋਂਪ੍ਰਿਥੀਆ ਮਿਲਜੋ। ਦਿੱਲੀ ਸਮੁਖ ਪੰਥ ਕੋ ਚਲਜੋ॥੨੨॥ਸਭਿ ਪਰਵਾਰ ਹੇਹਰੀ ਰਹਜੋ।—ਗੁਰਤਾ ਲੋਹਿੰ—ਚਾਉ ਚਿਤ ਚਹਜੋ।ਬਹੁ ਉਤਸਾਹ ਕਰਤਿ ਸੁਖ ਪਾਈ।ਜਨੁ ਗੁਰਤਾ ਲੀਨਸਿ ਬਡਿਆਈ[੬]॥੨੩॥ਸੁਲਹੀ ਪ੍ਰਿਥੀਆ ਮਾਰਗ ਪਰੇ। ਲੋਕ ਹਜ਼ਾਰਹੁੰ ਸੰਗੀ ਕਰੇ।ਮਜ਼ਲ ਕਰਤਿ ਮਾਰਗ ਉਲੰਘਾਏ[੭]। ਦਿੱਲੀ ਨਗਰ ਜਾਇ ਨਿਕਟਾਏ॥੨੪॥ ਡੇਰਾ ਕਰਜੋ ਆਪਨੇ ਥਾਨਾ। ਪ੍ਰਿਥੀਆ ਉਤਰਜੋ ਢਿਗ ਹਿਤ ਠਾਨਾ। ਦਿਵਸ ਆਗਲੇ ਹਜ਼ਰਤ ਪਾਸ।ਮਿਲਜੋ ਜਾਇ[੮]ਲੇਕਰਿ ਧਨ ਰਾਸ ॥ ੨੫ ॥ ਦੀਨਸਿ ਨਜ਼ਰ ਤੁਰੰਗ ਮਤੰਗੋ। ਸੁੰਦਰ ਅਪਰ ਵਸਤੁ ਦਈ ਸੰਗੋ। ਕੀਨਹੁ ਸ਼ਾਹੁ ਪ੍ਰਸੰਨ ਬਿਸਾਲਾ। ਭੇਟ ਦਿਖਾਵਤਿ ਭਾ ਜਿਸ ਕਾਲਾ॥ ੨੬ ॥ ਦਿਵਸ ਦੂਸਰੇ ਮਿਲਜੋ ਜੁ ਫੇਰੀ। ਕਰੀ ਸਿਪਾਰਸ ਪ੍ਰਿਥੀਏ ਕੇਰੀ। 'ਸਤਿਗੁਰ ਰਾਮਦਾਸ ਕੋ ਨੰਦਨ। ਬਡੋ ਜੁ ਲੋਕ ਕਰਹਿੰ ਬਹੁ ਬੰਦਨ॥੨੭॥ ਸੋ ਮਿਲਿਬੋ ਕਹੁ ਚਲਿ ਕਰਿ ਆਯੋ'। ਜਹਾਂਗੀਰ ਨੇ ਸੁਨਤਿ ਬੁਲਾਯੋ।'ਸ਼੍ਰੀ ਨਾਨਕ ਕੋ ਘਰ ਬਡ ਊਚਾ‡।ਜਿਸ ਕੀ ਸਮਸਰ ਕੋ ਨ ਪਹੂਚਾ॥੨੮॥ਭਏ ਅਧੀਨ ਜੁ ਬਡੇ ਹਮਾਰੇ।ਕਰਿ ਨਿਜ ਮਿਹਰ ਕਾਜ ਗਨ ਸਾਰੇ। ਗਯੋ ਪਦਰ

[੧]ਪ੍ਰਿਥੀਆ ਬਹੁਤ ਘਬਰਾਯਾ ਰਹਿੰਦਾ ਹੈ। [੨]ਉਗ੍ਰਾਹਿਆ ਹੈ। [੩]ਥੋੜਾ ਬੀ ਨਾ ਠਹਿਰ। [੪]ਇਕੱਠੀ ਕਰਕੇ। [੫]ਨਾਲ ਲਏ। [੬]ਗੁਰਿਆਈ ਦੀ ਵਡਿਆਈ। [੭]ਲੰਘੇ। [੮]ਭਾਵ ਸੁਲਹੀ ਮਿਲਿਆ।

*ਪਾ:—ਚਲੇ। †ਪਾ:—ਸ਼ਸਤ੍ਰ। ‡ਪਾ:—ਸ਼੍ਰੀ ਗੁਰ ਨਾਨਕ ਕੋ ਘਰ ਊਚਾ।

ਮਮ ਗੋਇੰਦਵਾਲ। ਸ਼੍ਰੀ ਗੁਰ ਅਮਰ ਹੁਤੇ ਤਿਸ ਕਾਲ॥੨੯॥ਮਿਲਿਕੈ ਤਿਨਹੁ ਬੰਦਗੀ ਕੀਨਿ। ਕੇਤਿਕ ਭੂਮਿ ਉਪਾਇਨ ਦੀਨਿ।ਅਲਪ ਆਰਥਲ ਹੁਤੀ ਹਮਾਰੀ। ਮੁਲਾਕਾਤ ਸੋ ਯਾਦ ਨਿਹਾਰੀ[1]॥੩੦॥ਇੱਤਮਾਦਿਕ ਜਸ ਸ਼ਤਿਗੁਰ ਕੇਰਾ। ਜਹਾਂਗੀਰ ਨੇ ਕਹਸਿ ਬਡੇਰਾ। ਇਤਨੇ ਮਹਿ ਪ੍ਰਿਥੀਆ ਚਲਿ ਗਇਉ। ਮਿਲਨੋ ਸ਼ਾਹ ਸੋਂ ਆਸ਼ਿਖ ਦਇਉ॥੩੧॥ ਸੁਲਹੀ ਨੇ ਪੁਨ ਕੀਨਿ ਬਡਾਈ।ਪਾਤਸ਼ਾਹੁ ਤੇਭੇਟ ਦਿਵਾਈ।ਬੈਠਨੋ ਨਿਕਟ ਹੋਛਤਾ ਹੋਰੀ[2]।–ਕਹਾਂ ਗਰੁਵਤਾ ਗੁਰਤਾ ਕੇਰੀ–॥੩੨॥ਹਜ਼ਰਤ ਜਬਿ ਮੁਲਾਹਜੇ ਭਇਉ[3]।ਅਪਨਿ ਹਵਾਲ ਤਬਹਿ ਕਹਿ ਦਇਉ[4]। 'ਮੈਂ ਬਡ ਨੰਦਨ ਹੌਂ ਫਰਿਆਦੀ ॥ ਉਚਿਤ ਮੋਹਿ ਕਉ ਬੈਠਿਬਿ ਗਾਦੀ ॥ ੩੩ ॥ ਸਰਬ ਸਮਾਜ ਅਲਪ ਨੇ ਲੀਨਸਿ। ਪੁਰਿ ਤੇ ਮੁਝ ਨਿਕਾਰ ਕਰਿ ਦੀਨਸਿ। ਗੁਰੂ ਬਨਨੋ ਨਿਜ ਚਰਨ ਪੁਜਾਇਸਿ। ਅਨ ਗਨ ਧਨ ਸਿੱਖਨਨਿ ਤੇ ਪਾਇਸਿ॥੩੪॥ ਮੋਹਿ ਨ ਦੇਤਿ ਆਪ ਹੀ ਰਾਖੈ।–ਅਪਰ ਕਵਨ ਹੈ–ਗਰਬਤਿ ਭਾਖੈ।ਮੈਂਧਰਿ ਤ੍ਰਾਸ ਆਪ ਕੋ ਭਾਰੀ। ਠਾਨੀ ਤਿਸ ਕੇ ਸਾਥ ਨ ਰਾਰੀ[5] ॥੩੫॥ ਸੋ ਨਿਰਭੈ ਨਹਿ ਜਾਨਹਿ ਕਾਹੂੰ। ਬੈਠਨੋ ਸਦਨ ਗਰਥ ਮਨ ਮਾਹੂ। ਚਿਤ ਤੇ ਤੁਮਰੋ ਤ੍ਰਾਸ ਬਿਸਾਰਨੋ। ਕਹਨੋ ਨ ਮਾਨਹਿ,ਮੈਂ ਕਹਿ ਹਾਰਨੋ॥੩੬॥ਮੈਂ ਰਾਵਰਿ ਕੀਦਿਸਿ ਚਲਿਆਯੋ। ਤਉ ਨ ਸੰਕਤਿ[6]ਕੁਛ ਡਰ ਪਾਯੋ। ਕੀਜਹਿ ਹਮਰੋ ਨਸਾਇਂ ਨਿਬੇਰਾ।ਤੁਮ ਕੋ ਕੀਨਿ ਖੁਦਾਇ ਬਡੇਰਾ॥੩੭॥ਨਸਾਉਂ ਕਰਨ ਤੇਤਖਤ ਬਿਰਾਜਾ।ਇਹੀ ਧਰਮ ਤੁਮ ਕੋ ਉਪਰਾਜਾ[7]। ਸੁਨਿ ਹਜ਼ਰਤ ਅਚਰਜ ਉਰ ਧਾਰਾ।–ਇਹ ਅਜੋਗ ਕਸ਼ ਇਨਹੁ ਉਚਾਰਾ ॥੩੮॥ ਸ਼ਾਂਤਿ ਮਤੀ ਸਤਿਗੁਰ ਕੀ ਗਾਦੀ। ਤਿਨ ਮਹੁੰਰਾਰ ਕੁਤੋ ਫਰਿਆਦੀ[8]।ਜੋਕਰਿ ਕਲਹਿ ਆਪ ਮਹਿ ਡਾਰੋਕਹਾਂ ਅਪਰ ਨਰ ਅਹੈਂ ਬਿਚਾਰੇ॥੩੯॥ਦੇਖਹੁ ਕਸ਼ ਅਚਰਜ ਇਹ ਮਾਯਾ। ਲਘੁ ਦੀਰਘ ਨਰ ਜਾਂਹਿ ਭੁਮਾਯਾ–। ਰਿਦੈ ਬਿਚਾਰਤਿ ਹਜ਼ਰਤ ਐਸੇ । ।ਕਤਿਕ ਦੇਰ ਰਹਿ ਤ੍ਰਾਸ਼ਨਿ ਬੈਸੇ ॥ ੪੦ ॥ ਦੋਹਰਾ ॥ ਗਾਦੀ ਪਾਵਤਿ ਏਕ ਹੀ ਅਪਰ ਫਿਰਾਦੀ ਹੋਤਿ।ਕਿਮ ਸ਼ਾਦੀਹੁਇ ਸਭਿਨਿ ਕੇ ਮਤਸਰ ਹਿਰਦੇ ਉਦੋਤਿ॥੪੧॥

ਇਤਿ ਸ਼੍ਰੀਗੁਰ ਪ੍ਰਤਾਪਸੂਰਜ ਗ੍ਰੰਥੇ ਤ੍ਰਿਤੀਯ ਰਾਸਾ'ਜਹਾਂਗ ਰ ਸੀ' ਪ੍ਰਿਥੀਆ ਮਿਲਿਨਿ' ਪ੍ਰਸੰਗਵਰਣਨੰ ਨਾਮ ਪੰਚਵਿੰਸਤੀਅੰਸੂ॥੨੬॥

[1]ਮੁਲਾਕਾਤ (ਮੈਂ) ਦੇਖੀ ਹੈ ਸੋ (ਮੇਰੀ) ਯਾਦ ਹੈ। [2]ਨੇੜੇ ਬੈਠਿਆਂ ਹੋਛਾਪਣ ਦੇਖਿਆ (ਪਾਤਸ਼ਾਹ ਨੇ)। [3]ਮੁਲਾਕਾਤ ਹੁੰਦਿਆਂ ਹੀ। [4]ਗੱਲ ਪ੍ਰਿਥੀਏ ਨੇ। [5]ਲੜਾਈ। [6]ਸ਼ੰਕਾ ਕਰਕੇ। [7]ਬਣਦਾ ਹੈ (ਅ) ਪੈਦਾ ਕੀਤਾ ਹੈ। [8]ਤਿਨਾਂ ਵਿਚ ਲੜਾਈ ਫਰਿਆਦ (ਹੋਣਾਂ) ਕਿੱਥੇ ਹੋ ਸਕਦਾ ਹੈ।

੨੭. [ਜਹਾਂਗੀਰ ਨੇ ਪ੍ਰਿਥੀਏ ਨੂੰ ਪਿੰਡ ਦਿੱਤਾ। ਕੋਠਾ ਬਨਾਯਾ]।

ਦੋਹਰਾ॥ਬਹੁਬਿਚਾਰਿ ਹਜ਼ਰਤ ਕਰਨੋ ਸਿਮਰੀ ਪੂਰਬਬਾਤ।ਸੁਨਨੋ ਹੁਤੋਕਿਸ ਪਾਸ ਤੇ ਸ਼੍ਰੀ ਗੁਰ ਕੇਰ ਬ੍ਰਿਤਾਂਤ ॥੧॥ ਸ੍ਰੈਯਾ ਛੰਦ॥–ਰਾਮਦਾਸ ਸ਼੍ਰੀਸਤਿਗੁਰ ਪੁਰਨ ਗਾਦੀ ਪਰ ਲਘੁ ਸੁਤ ਬੈਠਾਇ। ਆਪ ਸਮਾਇ ਗਏ ਸਚਖੰਡ ਸੁ ਬਡ ਸੁਤ ਪਰ ਨ ਪ੍ਰਸੰਨ ਰਹਾਇ।ਸੇਵਾ ਕਰੀ ਨ,ਯਾਂਤੇ ਛੁਛੋ,ਗੁਰਤਾਦਈ ਨ ਸਭਿ ਸੁਖਦਾਇ–। ਸੋ ਸਿਮਰਨ ਕਰਿ ਜਹਾਂਗੀਰ ਉਰ ਬੋਲਨੋ ਸਭਿ ਸੋਂ ਦੀਨਿ ਸੁਨਾਇ॥੨॥[1]ਸ਼੍ਰੀ ਨਾਨਕ ਘਰ ਕੇ ਹਮ ਸੇਵਕ ਕਿਮ ਸ੍ਵਾਮੀਕੋ ਕਰਿ ਹੈਂ ਨਸ਼ਾਇ। ਸ਼੍ਰੀ ਸਤਿਗੁਰ ਹੀ ਕਰਹਿਂ ਨਿਬੇਰਨਿ ਇਹੀ ਭਾਵਨਾ ਰਿਦੈ ਬਸਾਇ।ਘਟਿ ਘਟਿ ਮਹਿਂ ਸਭਿ ਅੰਤਰਿਜਾਮੀ,ਸੁਨਹਿ ਪੁਕਾਰ,ਨ ਬਿਰਥੀ ਜਾਇ। ਸ਼੍ਰੀ ਗੁਰ ਰਾਮਦਾਸ ਨੈ ਆਪਹਿ ਲਖਿ ਲਾਯਕ ਲਘੁ ਸੁਤ ਬੈਠਾਇ ॥੩॥ਤਿਨਕੀ ਕਰੀ ਨ ਮੇਟਹਿਂ ਹਮ ਕਿਮ[2]ਜਿਮ ਜੀਵਤਿ ਹੀ ਗਏਨਿ ਬੇਰ। ਗੁਰਤਾ ਉਚਿਤ ਤੋਹਿ ਕੋ ਦੇਖਤਿ ਦੇਤਿ ਭਲੇ, ਨ ਹੁਤੋ ਕੁਛ ਬੈਰ। ਕਰਿ ਸੰਤੋਖ ਨੰਮ੍ਰਿ ਚਿਤ ਹੋਵਹੁ ਉਚਿਤ ਤੁਮਹੁ ਤਿਹਂ[3] ਲਾਗਹੁ ਪੈਰ। ਗੁਨ ਮਹਿਂ ਬਡੋ,ਬਡੋ ਸੋ ਜਾਨੋ,ਲਘੁ ਗੁਣ ਮਹਿਂ ਤਿਹ ਲਘੁਹੀ ਹੇਰਿ॥੪॥ਗਜਦੀਰਘ ਲਘੁ ਸ਼ੇਰ ਹੇਰੀਯਤਿ, ਮ੍ਰਿਗਪਤਿ ਨਾਮ ਅਧਿਕ ਗੁਨ ਜਾਨਿ[4]। ਝਟਕ[5] ਬਡੋ ਨਹਿਂ ਗ੍ਰਹਨ ਕਰਹਿ ਕੋ,ਹੀਰਾ ਉੱਜਲ ਲੇ ਹਿਤ ਠਾਨਿ।ਸੰਖ ਅਸੰਖ[6] ਨ ਪਹਿਰਹਿ ਕੋਊ ਮੁਕਤਾ ਦਿਪਤਿ ਬਿਭੂਖਨਿ ਥਾਨਿ[7]। ਪੀਤਰ ਪਰਹਰਿ ਹੋਹਿ ਘਨੇਰੋਂ ਕੰਚਨ ਥੋਰ ਧਰਹਿਂ ਨਿਜ ਪਾਨ॥ ੫ ॥ ਗੁਨ ਤੇ ਬਡੋ ਇਸੀ ਤੇ ਜਾਨਹੁ ਪਿਤਾ ਤੁਮਾਰੇ ਪਰਖਨਿ ਕੀਨਿ। ਅਪਰ ਨ ਤਿਨਹੁ ਸਮਾਨ ਜੌਹਰੀ,ਅਲਪ ਬਿਸਾਲ ਲੇਤਿ ਸ਼ੁਭ ਚੀਨਿ। ਕਰੀ ਤਿਨਹੁ ਕੀ ਹਮ ਕਿਮ ਮੇਟਹਿਂ ਮਹਾਂਪੁਰਖ ਗੁਨ ਗਨ ਮਹਿਂ ਪੀਨਿ। ਜਿਨ ਕੌ ਨਮਸਕਾਰ ਨਿਤ ਕਰਨੀ ਕਿਮ ਸਮਤਾ ਚਾਹੈ ਜੁ ਪ੍ਰਬੀਨ[8]॥੬॥ ਪ੍ਰਿਥੀਆ ਸੁਨਿ ਹਜ਼ਰਤ ਕੇ ਬਾਕਨਿ ਤਪਤਨੋ ਚਿਤ ਮਹਿ ਅਤਿ ਦੁਖ ਪਾਇ।ਕਹਨਿ ਲਗਨੋ[9]ਮੈਂ ਲਰਕੈ ਨਿਕਸਨੋ ਅਬਿ ਕੈਸੇ ਕਰਿ ਤਿਸ ਥਲ ਜਾਇ। ਕੋ ਮੁਖ ਲੈ ਕਰਿ ਤਿਸ

[1]ਕਿਵੇਂ ਜੀ। [2]ਭਾਵ ਗੁਰੂ ਅਰਜਨ ਜੀ ਦੇ। [3]ਹਾਥੀ ਬੜਾ ਤੇ ਸ਼ੇਰ ਛੋਟਾ ਦੇਖੀਦਾ ਹੈ ਪਰ ਸ਼ੇਰ ਦਾ ਨਾਮ ਮ੍ਰਿਗਪਤਿ ਗੁਣ ਦੇ ਵਾਧਾ ਕਰਿ ਹੀ ਜਾਣੋ। [4]ਬਿਲੋਚ। [5]ਸੱਖ ਏਗਿਣਤ ਹਨ। [6]ਪਰ ਮੋਤੀ ਪਰ ਸ਼ਦ ਹਨ ਗਹਿਣਿਆਂ ਦੇ ਥਾਂ ਵਿਚ। [7]ਪਿੱਤਲ (ਭਾਵੇਂ) ਬਹੁਤਾ ਹੋਵੇ ਉਸ ਨੂੰ ਦੂਰ ਸੁਟਦੇ ਹਨ। [8]ਜੋ ਚਤਰ ਹੈ।

ਦਿਖਰਾਵੌਂ ਨਹੀਂ ਮਿਲੌਂਮੈਂ ਕਿਸੀਉਪਾਇ। ਕਰੋ ਧਕੇਲਨਿ ਦੇਤਿ ਨਸਾਉਂ ਨਹਿ ਤੌ ਮੇਰੋ ਕੁਛੁ ਬਸ ਨ ਬਸਾਇ[1]' ॥੭॥ ਜਹਾਂਗੀਰ ਪ੍ਰਿਥੀਏ ਕੀ ਸੁਨਿ ਕਰਿ ਪੁਨ ਬੋਲਨੋ[2]ਕਨੋਂ ਤੂੰ ਭਪਤਾਇ?।ਪਿਤ ਪ੍ਰਸੰਨਕਰਿ ਤਿਸਨੋਲੀਨਸਿ ਕਨੋਂ ਤੇਰੇ ਉਰ ਦਾਹ[3] ਲਗਾਇ।ਸੇਵਾ ਕਰੀ ਨ ਅਪਨਿ ਬਡਨਿ ਕੀ ਅਬਿ ਕਨਾ ਹੁਇ,ਠਾਨੈਂ ਜਿ ਉਪਾਇ। ਲਗਹੁ ਪਾਇ ਤਿਸ, ਕਰਹੁ ਗੁਜ਼ਾਰਾ, ਮੈਂ ਨਿਜ ਹੁਕਮ ਨ ਤਹਾਂਅਲਾਇ'॥੮॥ਇਮ ਕਰਿ ਕ੍ਰੋਧ ਸ਼ਾਹੁ ਨੇ ਭਾਖੀਅਪਰ ਖਯਾਲ ਪੁਨਿ ਦ੍ਰਿਸ਼ਟਿ ਲਗਾਇ। ਇਸਕੀ ਦਿਸ਼ਿ ਨਹਿ ਮੁਖ ਕੋ ਕੀਨਸਿ ਬੈਠਨੋ ਤਬ ਹੀ ਗ੍ਰੀਵ ਨਿਵਾਇਕਿਸਕੀ ਦਿਸ਼ਿ ਦੇਖਤਿ ਨਹਿੰ, ਰਿਸ ਉਰ, ਬ੍ਰੀੜਾ[4] ਬਡੀ ਬਹੁਰ ਉਪਜਾਇ। ਚਿਤ ਮਹਿੰ ਚਿਤਵਤਿ ਚਿੰਤਾ ਅਤਿਸ਼ੈ ਪਸ਼ਚਾਤਾਪ ਅਧਿਕ ਹੀ ਪਾਇ॥੯॥ਅਵਨੀ ਖਨਤਿ ਨਖਨਿ ਸੋਂ, ਝੁਰਤਿ, ਦੁਖ ਪਾਵਤਿ ਕੁਛ ਬੋਲ ਸਕੈ ਨਾਕਿਤਿਕ ਕਾਲ ਬੈਠਨੋ ਮੁਰਝਾਵਤਿਪੁਨਿ ਗਮਨੇ ਸਭਿ ਨਿਜ ਨਿਜ ਅੈਨਾਛੈਰੇ ਮਹਿੰ ਪ੍ਰਿਥੀਆ ਚਲਿ ਆਯਹੁ ਪਰਨੋ ਆਇ[5]ਨਹਿੰ ਬੋਲਤਿ ਬੈਨ।ਬਦਨ ਛਾਦਿਕਰਿ ਲੇ ਬਡ ਸ੍ਵਾਸਨਿ ਭੁਰਿਭੁਰਿ ਜਲ ਆਵਤਿ ਜੁਗਨੈਨ॥੧੦॥ਖਾਨ ਪਾਨ ਨਹਿ ਭਾਵਤਿ ਕੈਸੇ ਚਿੰਤਾਮਹਿ ਦਿਨ ਰੈਨ ਬਿਹਾਇ*।ਇਕ ਦੋ ਮਾਸ ਭਏ ਇਸ ਰੀਤਿ ਸੁ ਨਹੀਂ ਸ਼ਾਹੁ ਨੇ ਯਾਦ ਕਰਾਇ। ਕਬਹੂੰ ਨਹੀਂ ਬੁਲਾਇ ਪਠਾਯੋ ਨਹਿ ਸਨਮਾਨਨੋ ਪੁਨਿ ਕਿਸ ਭਾਇ। ਯਾਂਤੇ ਅਧਿਕ ਚਿੰਤ ਮਨ ਠਾਨਤਿ ਚਿਤਵਤਿ ਚਿਤ ਮਹਿੰ ਅਨਿਕ ਉਪਾਇ॥੧੧॥ਇਕ ਦਿਨ ਸੁਲਹੀ ਕੇਸੰਗਿ ਮਿਲਕੈ ਅਪਨੋਕਸ਼ਟ ਕਹਨੋ ਤਬਿ ਰੋਇ। 'ਪਾਤ ਸ਼ਾਹ ਨੇ ਕਛੁ ਨ ਕੀਨਸਿ ਜਿਸਕੀ ਆਸ ਸਦਾ ਚਿਤ ਹੋਇ'।ਅਬਿ ਕਨਾ ਕਰਹਿੰ ਉਪਾਵ ਬਤਾਵਹੁ ਜਿਸਤੇ ਰਹਿਆਵੈ ਪਤ ਜੋਇ। ਕਿਸ ਮਿਸ ਕਰਿ ਦਿੱਲੀ ਤੇ ਨਿਕਸਹਿੰ, ਰਹਨੋ ਲਾਭ,ਆਗਲ ਹੀ ਖੋਇ[6]†'॥੧੨॥ ਸੁਲਹੀ ਕਹਨੋ 'ਨ ਬਸ ਕੁਛ ਮੋਰੇ, ਪਾਤਿਸ਼ਾਹ ਸਮਝਹਿ ਪਖਵਾਨ[7]।ਮਿਲਹੁ ਦੋਇ,ਉਮਰਾਵ ਹੇਰਿਕਰਿ ਇਕ ਕੋ ਨਾਮ ਸੁ ਅਬਦੁਲ ਖਾਨ। ਦੁਤਿਯ ਮੁਹੰਮਦ ਖਾਨ ਜਾਨੀਅਹਿ ਕੁਛ ਰਿਸ਼ਵਤ[8] ਦੀਜਹਿਤਿਨ ਪਾਨ।ਕਰਹਿੰ ਸਿਪਾਰਸ਼ ਦੋਨੋਂ ਇਹਜਬਿ,ਸਿੱਧ ਕਾਜ ਅਪਨੋ ਤਬਿ ਜਾਨਿ'

[1]ਦਾਰਾ ਨਹੀਂ। [2]ਸਾਥ। [3]ਲੱਜਾ। [4]ਆਫੋ ਲੰਮਾ ਪੈ ਗਿਆ । [5]ਟਿਕੀ ਹੋਈ ਸੀ। [6](ਹੋਰ) ਲਾਭ ਹੋਣਾਂ ਤਾਂ ਕਿਤੇ ਰਿਹਾ ਅਗਲਾ ਹੀ ਗੁਆ ਲਿਆ। [7]ਪੱਖੀ। [8]ਵੱਢੀ [ਫਾ·, ਰਿਸ਼ਵਤ]।

*ਪਾ:–ਬਿਤਾਇ। †ਪਾ:–ਪ੍ਰਥਮ ਜੁ ਲਈ ਖੋਇ।

॥੧੩॥ਸੁਨਿ ਪ੍ਰਿਥੀਏ ਨੈ ਜਤਨ ਸੁ ਠਾਨਜੋ ਮੁਲਾਕਾਤ ਤਿਨਸੋਂ ਠਹਿਰਾਇ। ਮੁਹਰ ਤੀਨ ਸਤ[1] ਰਿਸ਼ਵਤਿ ਦੀਨਸਿ, ਦੀਨ ਬਦਨ ਹੁਇ ਬਿਨਤੀ ਗਾਇ।[2]ਦੋਇ ਮਾਸ ਕੋ ਅਰਸਾ ਗੁਜ਼ਰਜੋ਼ ਸ਼ਾਹਿ ਨਹੀਂ ਸਿਮਰਜੋ ਨ ਬੁਲਾਇ। ਆਯੋ ਨਜਾਉਂ ਲੋਨਿ ਗੁਰਿਆਈ, ਸੋ ਤੋ ਰਹੀ, ਪ੍ਰਥਮ ਪਤਿ ਜਾਇ[3]॥੧੪॥ ਅਬਿ ਤਮ ਕਹਿ ਸਨਮਾਨ ਕਰਾਵਹੁ ਬਡੀਬਾਤ ਗੁਰਤਾ ਖੁਸਵਾਇ[4]।ਆਪ ਸ਼ਾਹੁ ਕਹਿ ਮੋਹਿ ਬਿਠਾਵਹਿ, ਇਮ ਤੋ ਕਾਰਜ ਸਿਧ ਹੁਇ ਜਾਇ। ਨਾਂਹਿ ਤ ਗ੍ਰਾਮ ਦੇਹਿ ਕਰਿ ਆਦਰ ਤਹਾਂ ਬਸੋਂ ਜਹਿਂ ਸ਼ਾਹਿ ਬਸਾਇ। ਇਮ ਭੀ ਰਹਿ ਆਵਤਿ ਹੈ ਮੋਰੀ, ਇਹ ਉਪਕਾਰ ਕਰਹੁ ਚਿਤ ਲਾਇ ॥੧੫॥ ਫੇਰਿ ਸਦਾ ਮੈਂ ਤੁਮ ਕੋ ਦੇਵੋਂ ਗੁਰਘਰ ਕੋ ਜਸਹੁਇ ਸਿਰੁਪਾਇ[5]।ਕਰਹੁ ਖੁਦਾਇ ਰਾਹ ਇਹ ਕਾਰਜ, ਬਡੋ ਸਬਾਬ[6]ਹੋਇ ਸੁਖਦਾਇ। ਚਾਤੁਰਤਾ ਜੁਤ ਹਜ਼ਰਤ ਫੇਰਹੁ ਲਖਹਿ ਨ ਜਿਸਤੇ[7], ਲੇਹੁ ਮਨਾਇ। ਸੁਮਤਵੰਤਿ ਇਹ ਪੱਖੀ ਪਰਖਹਿ ਸੁਲਹੀਕੋ ਪਰਖਜੋ ਜਿਸਭਾਇ[8]॥੧੬॥ਉਮਰਾਵਨਿ ਸੁਨਿਖਾਤਰ ਕੀਨਸਿ[9]ਹਮ ਹਜ਼ਰਤਕੋ ਲਖਹਿਂ ਸੁਭਾਇ।ਇਸਬਿਧਿ ਕਹਹਿਂ ਨ ਜਾਨਹਿ ਮਨ ਮੈਂ[10] ਅਰੁ ਤੇਰੋ ਕਾਰਜ ਬਨ ਜਾਇ। ਨਜਾਉਂ ਬਿਚਾਰਤਿ ਬਹੁਤ ਬੇਰ ਲਗਿ ਦੇਸ਼ ਬਿਖੈ ਹੋਇ ਨ ਕੁਨਿਆਇਰੰਕ ਧਨੀ ਨਰ ਨਾਰਿ ਨੀਚ ਉਚ ਸਭਿ ਕੀ ਆਪ ਸੁਨਹਿ ਚਿਤ ਲਾਇ॥੧੭॥ ਗ੍ਰਾਮ ਦੇਨਿ ਤੋ ਮਾਨਿ ਲੇਹਿਗੋ ਗਾਦੀ ਦੇਨਿ ਬਿਖੈ ਸੈਦੇਹਿ।ਨਿਰਨੇ ਨੀਕੇ ਨਜਾਉਂ ਨਿਬੇਰਹਿ ਤਿਸਤੇ ਤੁਝੈ ਨ ਪਹੁੰਚਹਿ ਕੇਹ[11]।ਪਿਤਾਪ੍ਰਥੀਨ ਪ੍ਰਸੰਨ ਹੋਇ ਕਰਿ ਲਘੁਸੁਤ ਕੋ ਦੀਨਸਿ ਕਰਿ ਨੇਹ। ਨਜਾਉਂ ਕਰਤਿ ਨਹਿਂ ਸੁਨਹਿਂ ਸਿਪਾਰਸ਼, ਜਥਾ ਜੋਗ ਮਹਿਂ ਪ੍ਰੀਤਿ ਕਰੇਹਿ[10]॥੧੮॥ਨਜਾਉਂ ਕਰਨਿ ਕੋ ਬਾਤ ਸੁਨਾਵਹਿਂ,ਗੁਰਨੰਦਨ ! ਸੁਨਿ ਦੇਕਰਿ ਕਾਨਿ[11]।ਘੰਟਾ ਸਿਰ ਪਰ ਲਰਕਤਿ ਨਿਸਦਿਨ ਰਹਿ ਬਜਾਰ

[1]ਤਿੰਨ ਸੌ। [2]ਪਹਿਲੀ ਆਖ਼ਰੋ ਬੀ ਚਲੀ ਗਈ। [3]ਵਡੀ ਗੱਲ ਇਹ ਹੈ (ਗੁਰ ਅਰਜਨ ਵੀ) ਗੁਰਤਾ ਖੁਹਾਵੋ। [4]ਜਿਵੇਂ ਹੁੰਦਾ ਹੈ ਸਿਰੋਪਾਉ। [5]ਪੁੰਨ [ਫਾ:, ਸਵਾਬ]। [6]ਜਿਸ ਕਰ ਜਾਣੇ ਨਹੀਂ। [7]ਇਹ ਸੁਮਤ ਵਾਲਾ (ਬਾਦਸ਼ਾਹ) ਪੱਖੀਆਂ ਨੂੰ ਪਰਖ ਲੈਂਦਾ ਹੈ ਜਿਸ ਤਰ੍ਹਾਂ ਸੁਲਹੀ ਨੂੰ ਪਰਖ ਲਿਆ ਹੈ। ਭਾਵ ਇਸ ਤਰ੍ਹਾਂ ਗੱਲ ਕਰੋ ਜਿਸ ਤਰ੍ਹਾਂ ਬਾਦਸ਼ਾਹ ਤੁਹਾਨੂੰ ਮੇਰਾ ਪੱਖੀ ਨਾ ਜਾਣੇ। [8]ਕਹਾਂਗੇ ਕਿ (ਬਾਦਸ਼ਾਹ) ਮਨ ਵਿਚ ਨਹੀਂ ਜਾਣ ਸਕੇਗਾ (ਸਾਨੂੰ ਤੇਰਾ ਪੱਖੀ)। [9](ਜੇ) ਨਿਰਨੇ ਕਰਕੇ ਠੀਕ ਨਿਆਉਂ ਦਾ ਨਿਬੇੜਾ ਕਰੇਗਾ ਤਾਂ ਉਸ ਨਾਲ ਤੈਨੂੰ ਕੁਛ ਨਹੀਂ ਪ੍ਰਾਪਤ ਹੋਵੇਗਾ। [10]ਭਾਵ ਜੋ ਗੱਲ ਠੀਕ ਹੈ ਉਸ ਨਾਲ ਪ੍ਰੀਤ ਕਰਦਾ ਹੈ। [11]ਅਗੋਂ ਜਹਾਂਗੀਰ ਦੇ ਨਿਆਂ ਦੇ ਹਾਲ ਸੁਣਾਉਂਦੇ ਹਨ।

ਮਹਿੰ ਰਜੁ ਮਹਾਨ[1]।ਇਕਦਿਨ ਜਲ ਪਖਾਰ[2]ਕਉ ਲਾਦੇ ਬ੍ਰਿਖਭ[3] ਅਗਾਰੀ ਕਰਤਿ ਪਯਾਨ। ਜਲ ਦਾਨੀ[4]ਤਿਹ ਪੀਛੇ ਹਾਂਕਤਿ ਚਲਤਿ ਚਲਤਿ ਆਏ ਤਿਸਥਾਨਿ॥੧੬॥ਬ੍ਰਿਖਭ ਚਰਨ ਸੋਂ ਰੱਜੁ ਲਾਗੀ ਔਂਚੀ ਗਈਸੁ ਘੰਟਾ ਹਾਲਿ[5]। ਬਾਜਤਿ ਨਾਦ ਭਯੋ ਤਿਸ ਕੇਰਾ ਹਜ਼ਰਤ ਬੈਠਨੋ ਤਰੇ ਕ੍ਰਿਪਾਲ[6]। ਸੁਨਤਿ ਸ਼ਬਦ ਕੋ ਕਹਨੋ–ਲੇਹੁ ਸੁਧਿ–ਦੌਰੇ ਮਾਨਵ ਗਨ ਤਤਕਾਲ । ਖੋਜਨਿ ਲਗੇ ਬਿਲੋਕਨੋ ਨਹਿੰ ਸੋਂ, ਇਤ ਉਤ ਬੂਝਤਿ ਭੇ ਨਰ ਜਾਲ॥੨੦॥ਇਕ ਨੈ ਕਹਨੋ–ਬ੍ਰਿਖਭ ਪਗ ਲਾਗਨੋ ਰੱਜੁ ਚਲਿ ਘੰਟਾ ਠਣਕਾਰ–। ਸੁਨਿ ਹਜ਼ਰਤ ਕੋ ਸੁਧਿ ਕਰਿ ਦੀਨਸਿ–ਨਹਿੰ ਕਿਸ ਨਰ ਨੈ ਕੀਨਿ ਪੁਕਾਰ।ਜਲ ਦਾਨੀ ਕੇ ਬੈਲ ਚਰਨ ਲਗਿ ਹਾਲ ਗਯੋ ਉਠਿ ਨਾਦ ਉਦਾਰ।ਜਥਾ ਜੋਗ ਭੁਮ ਪ੍ਰਜਾ ਬਸਹਿ ਸੁਖਨਿਬਲ ਸਬਲ ਸਭਿਹੁਇ ਇਕਸਾਰ–॥੨੧॥ਜਹਾਂਗੀਰ ਨੈ ਪੁਨਹਿ ਪਠਾਏ–ਆਨਹੁ ਬ੍ਰਿਖਭ ਲਦਨੋ ਤਿਸੁਭਾਂਤਿ।ਜਿਮ ਗਮਨਤਿ ਪਗ ਰਜੁ ਔਂਚਲੀ[7] ਦੁਖਤਿ ਪੁਕਾਰ ਕਰੀ ਜਿਮ ਜਾਤਿ[8]। ਬਿਨ ਦੁਖ ਮਮ ਘੰਟਾ ਨ ਹਿਲਾਵਤਿ ਕਰਹੁੰ ਨਸਾਉਂ ਤਿਹ ਪਿਖਿ ਬਿਰਤਾਂਤ–। ਮਤਿ ਬਿਸਮਤਿ ਨਰਗਏ ਦੌਰਕਰਿ ਜਹਾਂ ਬੈਲ ਅਰ ਥੋ ਜਲਦਾਤ[9]॥੨੨॥ਤਿਸੀ ਰੀਤਿ ਸੋਂ ਬ੍ਰਿਖਭ ਲਦਾਯੋ ਹਾਂਕਹਿਪ੍ਰਾਛੇ ਗਮਨਨੋਸੋਇ।ਆਨਨੋ ਪਾਤਸ਼ਾਹ ਜਹਿੰ ਬੈਠਨੋ, ਸਭਾ ਲਗੀ ਦੇਖਤਿ ਸਭਿ ਕੋਇ। ਹਜ਼ਰਤ ਕਹਨੋ–ਬੈਲ ਕੋ ਹਕ ਹੈ ਲਈ ਉਠਾਇ ਪਖਾਲੈਂ ਦੋਇ। ਬਹੁਰ ਤੀਸਰੀ ਲਾਦਨਿ ਕੀਨਸਿ ਇਹ ਅੱਨਨਾਇ ਇਸੀਸੈਗਿ ਹੋਇ॥੨੩॥ਯਾਂਤੇ ਮਮਘੰਟਾ ਠਣਕਾਰਨੋ,ਹੋਇ ਦੁਖੀ ਇਮ ਕੀਨਿ ਪੁਕਾਰ। ਅਬਿ ਤੇ ਆਗੇ ਸਭਿ ਬ੍ਰਿਖਭਨਿ ਕੋ ਲਾਦਹੁ ਦੋਇ ਪਖਾਲੈਂ ਭਾਰ[10]। ਬਹੁਰ ਤੀਸਰੀ ਧਰਹਿ ਜੁ ਉਪਰਿ ਹੋਹਿ ਗੁਨਾਹੀ ਕੈਦ ਮਝਾਰ।ਸਭਿਹਿਨਿ ਕਹੁ ਇਮ ਸੁਧਿ ਕਰਿ ਦੀਜੈ–ਸ਼ਾਹੁ ਕੀਨਿ ਤਬਿ ਹੁਕਮ ਉਚਾਰ॥੨੪॥ਬਛ ਧਰਮੱਗਯ ਨਸਾਉਂ ਜਹਿੰਪਸ਼ੁਯਨਿ[11] ਮਾਨੁਖ ਕੀ ਤੁਝ ਕਯਾ ਹੈ ਬਾਤ[7]*।ਇਮ ਸੁਨਿ ਪ੍ਰਿਥੀਆ ਦੁਖਤਿ ਭਯੋ ਉਰ ਗੁਰਤਾਆਸ ਤਯਾਗ ਪਛੁਤਾਤਿ ।–ਇਸ ਢਿਗ ਜਤਨ ਹੋਇ ਨਹਿੰ ਸਕਿਯਤਿ ਮਤਿ

[1]ਲੰਬੀ ਰਸੀ ਬਜ਼ਾਰ ਵਿਚ ਰਹਿੰਦੀ ਹੈ। [2]ਜਲ ਦੀਆਂ ਮਸ਼ਕਾਂ, ਪਖਾਲੋ। [3]ਬੈਲ। [4]ਮਾਸ਼ਕੀ। [5]ਹੌਲੇ ਪਿਆ। [6]ਕ੍ਰਿਪਾਲੂ ਬਾਦਸ਼ਾਹ ਹੇਠ ਬੈਠਿਆ ਸੀ। [7]ਭਾਵ ਘੰਟਾ ਹਿਲਾਉਣ ਵਾਲਾ। [8]ਖਿੱਚ ਲਈ। [9]ਜਾਂਦਿਆਂ। [10](ਕੇਵਲ) ਦੋ ਮਸ਼ਕਾਂ ਦਾ ਭਾਰ । [11]ਜਿਸ ਨੇ ਪਸ਼ੂਆਂ ਦਾ ਭਿਆਉਂ ਕੀਤਾ। *ਕਵੀ ਜੀ ਨੂੰ ਪੂਰਾ ਪਤਾ ਨਹੀਂ ਲੱਗਾ। ਵੇਖੋ ਰਾਸ ੪ ਅੰਸੁ ੨੭ ਦੇ ਅੰਕ ੪੮ ਦੀ ਹੇਠਲੀ ਟੂਕ।

ਸੁਖਮ[੧]ਨਿਰਨੈ ਅਵਦਾਤਿ। ਤਊ ਗ੍ਰਾਮ ਦੇ ਆਦਰ ਠਾਨਹਿ ਇਸ ਮਹਿ ਭੀ ਮਮ ਪਤਿ ਰਹਿ ਜਾਤਿ–॥੨੫॥ਲੈ ਰਿਸ਼ਵਤਹਜ਼ਰਤ ਢਿਗ ਗਮਨੇ ਸੁਲਹੀ ਅਪਨੈ ਸੰਗਿਮਿਲਾਇ।ਕਹਿਕਰਿ ਪ੍ਰਿਥੀਆ ਨਿਕਟਹਕਾਰਨੋ ਲਗੇ ਤਰੀਫ ਕਰਨਿ ਸਮੁਦਾਇ।[੨]ਪ੍ਰਥਮ ਭਏ ਸ਼੍ਰੀ ਨਾਨਕ ਇਨਕੇ ਹਿੰਦੂ ਤੁਰਕ ਮੁਰੀਦ ਬਨਾਇ।ਰਾਮਦਾਸ ਗੁਰ ਤਿਨ ਗਾਦੀ ਪਰ ਬੈਠੇ ਸੁਜਸੁ ਜਗਤ ਪਰਛਾਇ। ੨੬॥ਗੁਰ ਘਰ ਸਾਗਰ ਸਮਸਰ ਭਰਹਰਿ[੩]ਪ੍ਰਿਥੀਚੰਦ ਭਾ ਚੰਦਮਨਿੰਦ।ਦੇਸ਼ ਬਿਦੇਸ਼ਨਿ ਕੇ ਨਰ ਮਾਨੈਂ ਸੀਸ ਨਿਵਾਇ ਚਰਨ ਅਰਬਿੰਦ।ਅਜ਼ਮਤ ਕਰਿ ਤਿਨ ਹੋਤਿ ਸਹਾਇਕ ਸੁਜਸ ਬਿਲੰਦ ਕਰਹਿੰ ਨਰ ਬ੍ਰਿੰਦ। ਸ਼੍ਰੀ ਨਾਨਕਕੀ ਜੋਤਿ ਇਨਹੁ ਮਹੁੰ ਜਾਨੀ ਪਰਹਿ ਗੁਨਹਿ ਬਖਸ਼ਿੰਦ[੪]॥੨੭॥ ਸਨਮਾਨਤਿ ਪਤਿ ਸ਼ਾਹ ਰਹੈ ਸਭਿ,ਇਹ ਚਲਿ ਕਰਿ ਆਯਹੁ ਤੁਮ ਦ੍ਵਾਰਨਸ਼ਾਹੁੰ ਨਿਬੇਰਨਿ ਕੀਜਹਿ ਨੀਕੇ ਕਰੋਬਿਦਾ ਦੇਕਰਿ ਉਪਹਾਰ।ਨਾਂਹਿ ਤ ਮਹਿਮਾ ਇਸ ਘੱਟਿ ਜਾਵਹਿ,ਸਿੱਖ ਭਜਹਿੰ ਨਹਿੰ ਕਰਹਿੰ ਜੁਹਾਰ। ਇਹ ਭੀ ਪੁੰਨ ਆਪਕੋ ਘਰ ਕੋ ਕਰਹਿ[੫]ਖੁਦਾਇ ਬੰਦਗੀਚਾਰੁ॥੨੮॥ ਜਥਾ ਜੋਗ ਬੈਠਾਵਨਿ ਕਰਿਯਹਿ ਮਾਨਵ ਲਾਖਹੁੰ ਮਾਨਹਿੰ ਯਾਂਹਿ। ਪਰੰਪਰਾ[੬]ਇਹ ਗੁਰ ਕੋ ਘਰ ਕੀ ਨਿਸ਼ਚਲ ਰਾਖਹੁ ਮਿਟਹਿ ਜੁ ਨਾਂਹਿ।ਰਾਵਰਿ ਕੀ ਕੀਰਤਿ ਜਗ ਬਿਥਰਹਿ ਅਧਿਕ ਭਲਾ ਹੋਵੈ ਦਰਗਾਹਿ'।ਜਹਾਂਗੀਰ ਨੇ ਸੁਨਿ ਪਹਿਚਾਨੀ–ਰਿਸ਼ਵਤ ਲਈ ਇਨਹੁ[੭]ਇਸ ਪਾਹਿ॥੨੯॥ਪ੍ਰਥਮ ਨ ਪ੍ਰਿਥੀਏ ਕੀ ਕੁਛ ਭਾਖੀ ਆਜ ਤਰੀਫ ਕਰਤਿ ਛਲ ਸੰਗਿ। ਦੇ ਕਰਿ ਦਰਬ ਬਿਗਾਰਤਿ ਲੋਕਨਿ ਭਰਨੋ ਖੁਟਾਈ ਸੰਗ ਕੁਫੈਗ[੮]।ਗੁਰਤਾਕੋ ਅਧਿਕਾਰ ਨ ਇਸਕੋਗਯਾਨ ਆਦਿਗੁਨ ਨਹਿੰ ਸ਼ੁਭ ਅੰਗ॥ਤਊ ਗੁਰੂ ਕੋ ਨੰਦਨ ਹੋਯਹੁ–ਇਮ ਬਿਚਾਰ ਚਹਿ ਮਾਨ ਉਤੰਗ[੯]॥੩੦॥ਬੋਲਨੋ ਜਹਾਂਗੀਰ[੧੦]ਲਿਹੁ ਗ੍ਰਾਮਹਿ ਮੈਂ ਅਪਨੀ ਦਿਸ਼ਿ ਤੇ ਇਹ ਦੀਨਿ।ਕਰਹੁ ਧਾਮ ਤਹਿੰ ਬੈਠਿ ਕੁਟੰਬ ਜੁਤ ਸ਼੍ਰੀ ਅਰਜਨ ਢਿਗ ਜਾਹੁ ਨ, ਚੀਨ।ਲਵਪੁਰਿ ਕੋ ਹਮ ਜਬਿ ਚਲਿ ਆਵਹਿੰ ਜੁਗ ਭ੍ਰਾਤਨਿ ਤੇ ਸੁਨਹਿੰ ਜੁ

[੧]ਸੁਖਮ ਮਤ ਨਾਲ ਸਾਫ ਨਿਰਨੇ ਕਰਦਾ ਹੈ। [ਸੰਸ:, ਅਵਦਾਤ=ਸਾਫ, ਨਿਰੋਲ]। [੨](ਜਮਾਂ ਦੇ) ਡਰ ਨੂੰ ਦੂਰ ਕਰਨ ਵਾਲਾ ਗੁਰੂ ਦਾ ਘਰ ਸਮੁੰਦਰ ਸਮ ਹੈ। (ਅ) (ਭੈ) ਸਾਗਰ (ਸੰਸਾਰ) ਵਿਚ (ਭਰ ਹਰਿ=) ਅਭੈ (ਸਾਗਰ) ਗੁਰੂ ਕਾ ਘਰ ਹੈ। (ਏ) ਗੁਰੂ ਘਰ ਰੂਪੀ ਸਾਗਰ ਵਿਚ ਪ੍ਰਿਥੀਆ ਰੂਪੀ ਚੰਦ੍ਰਮਾਂ ਡਲ੍ਹਕਾਂ ਮਾਰ ਰਿਹਾ ਹੈ। [੩]ਦੂਨਾਹਾਂ ਦੇ ਬਖਸ਼ਾਉਣੇ ਵਾਲੀ। [੪]ਕਹੇਗਾ(ਪ੍ਰਿਥੀਆ)। [੫]ਆਦ ਤੋਂ ਚਲੀ ਆਂਵਦੀ ਮ੍ਰਿਯਾਦਾ। [੬]ਭਾਵ ਉਮਰਾਵਾਂ ਨੇ। [੭]ਖੋਟੀ ਤਰ੍ਹਾਂ (ਪ੍ਰਿਥੀਆ)। [੮]ਭਾਵ (ਗੁਰੂ ਘਰ ਦਾ) ਮਾਨ ਉੱਚਾ ਰੱਖਣਾ ਚਾਹੁੰਦਾ ਹੈ।

ਕੀਨਿ। ਅਬਿ ਤੇ ਦੈਸ਼ ਨ ਠਾਨਹੁੰ ਤਿਨ ਸੰਗ,ਨਿਜ ਗੁਜ਼ਰਾਨ ਹਮਹੁ ਤੇ ਲੀਨਿ'॥੨੧॥ਇਮ ਕਹਿ ਪਟਾ ਲਿਖਾਇ ਬਿਦਾ ਕਿਯ 'ਮਿਲਹੁ ਹਮੈਂ ਜਬਿ ਲਵਪੁਰਿ ਆਇ'। ਕੁਛਕ ਹਰਖਕਰਿ ਪ੍ਰਿਥੀਆ ਆਯਹੁ ਦਿੱਲੀ ਨਗਰੀਤੇ ਨਿਕਸਾਇ। ਗਮਨਤਿ ਦੇਸ਼ ਮਾਲਵੇ ਪ੍ਰਾਪਤਿ[1], ਤਹਾਂ ਗ੍ਰਾਮ ਲੀਨਸਿ ਹਰਖਾਇ। ਸੀਸ ਨਿਵਾਵਤਿ ਆਦਿਕ ਪ੍ਰਿਥੀਆ ਸੁੰਦਰ ਕੋਠਾ ਲੀਨਿ ਬਨਾਇ[2] ॥੨੨॥ਤਿਸ ਕੀ ਸੰਗਯਾ ਤੇਸੋ ਕਹੀਅਹਿਸੋਢੀ ਕੋਠੇ ਕੇ[3]ਬਿਦਤਾਇਇਸਤ੍ਰੀ ਪੁੱਤ੍ਰ ਬਸਾਇ ਹਰਖ ਜੁਤਿ ਅਪਨੀ ਪੂਜਾ ਬੈਠਿ ਕਰਾਇ। ਥੋਰੀ ਸੰਗਤਿ ਆਵਤਿ ਚਲਿ ਕਰਿ ਦੇਤਿ ਉਪਾਇਨ ਕੁਛਕ ਚਢਾਇ। ਕਰਿ ਗੁਜ਼ਰਾਨਿ ਬਿਤਾਇ ਸਮੋ ਨਿਜ ਪਟ-ਬੀਜਨ ਸਮ ਚਮਕ ਦਿਖਾਇ॥੨੩॥ਦੋਹਰਾ।ਜਤਨ ਠਾਨਿ ਬਿਧਿ ਅਨਿਕ ਕੇ ਹਾਰ ਪਚਨੋ[4] ਦੁਖ ਪਾਇ। ਸਮੁਤਾ ਚਹਿ ਜਗਨਾਥ ਸੋਂ[5] ਕਨੋਂ ਕਰਿ ਪਹੁੰਚਨੋ ਜਾਇ ॥੨੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਆ ਰਾਸੇ 'ਪ੍ਰਿਥੀਆ ਕੋਠਾ ਪਾਵਨ' ਪ੍ਰਸੰਗ ਬਰਨਨੰ ਨਾਮ ਸਪਤ ਬਿੰਸਤੀ ਅੰਸੂ ॥੨੭॥

੨੯ [ਠਾਕਰ ਪੂਜਕ ਪਖੰਡੀ ਬ੍ਰਾਹਮਣ ਨਾਲ ਚਰਚਾ]।

ਦੋਹਰਾ ॥ ਇਮ ਪ੍ਰਸੰਗ ਰਿਸ ਢੰਗ ਕੋ[6] ਪ੍ਰਿਥੀਏ ਕਿਯੋ ਨਿ ਸੰਗ।ਰੰਗ ਰੰਗ ਕੀ ਕਥਾ ਅਬਿ ਗੁਰ ਕੀ ਸੁਨਿ ਹਿਤ ਸੰਗ॥੧॥ ਹਾਕਲ ਛੰਦ॥ਸ਼੍ਰੀਸਤਿਗੁਰਅਰਜਨ ਪਾਛੈ[7]।ਬਹੁ ਕਰੈ ਉਛਾਹ ਸੁ ਆਛੈ।ਸੁਤ ਜਨਮ ਨਵੋਜਨੁ ਹੋਵਾ। ਦੁਖਬਿਘਨ ਬ੍ਰਿੰਦ ਕੋ ਖੋਵਾ ॥ ੨ ॥ ਬਹੁ ਦਾਨ ਦੀਨਿ ਕਰਿ ਪ੍ਰੇਮਾ। ਅਭਿਲਾਖਿ ਪੁੱਤ੍ਰ ਕੀ ਛੇਮਾ।ਮੁਖਮੰਡਲ ਸੁੰਦਰਚੰਦ੍ਰ।ਪਿਖਿਹਰਖਤਿ ਆਨੰਦ ਕੰਦ੍ਰ[8]॥੩॥ਦ੍ਰਿਗਦਲ ਬਿਲੰਦ ਅਰਬਿੰਦ੍ਰ[9]। ਦੁਤਿ ਕਲਿਕਾ ਰਦਨ ਮਨਿੰਦ੍ਰ[10]। ਹਰਖੰਤਿ ਦਾਸ ਪਿਖਿ ਬ੍ਰਿੰਦ੍ਰ। ਕਰਿ ਪ੍ਰੇਮ ਤੁਰਕ ਅਰੁ ਹਿੰਦ੍ਰ॥੪॥ਦਿਨਰੈਨ ਨੈਨ ਕੇ ਆਗੇ। ਰਖਿ ਜਨਨੀ ਆਨ ਨ ਤਜਾਗੇ[11]।ਕਰਿ ਭਲੀਭਾਂਤਿਤਕਰਾਈ। ਨਿਜ ਹਾਥ ਅਹਾਰ ਖੁਵਾਈ॥੫॥ ਬਿਸਵਾਸ ਨ ਕਰਤੀ ਕੈਸੇ । ਰਖਿ ਪਲਕ ਬਿਲੋਚਨ

---

[1]ਮਾਲਵੇ ਦੇਸ਼ ਪਹੁੰਚਿਆ। [2]ਸੁੰਦਰ ਕੋਠਾ (ਮੰਦਿਰ) ਬਣਾਇਆ ਤੇ ਪ੍ਰਿਥੀਆ ਆਦਿਕ (ਉਸ ਦੇ ਮੰਗੀ) ਉਸ ਨੂੰ ਮੱਥਾ ਟੇਕਦੇ ਹਨ (ਜਿਵੇਂ ਸ਼੍ਰੀ ਦਰਬਾਰ ਸਾਹਿਬ ਨੂੰ ਗੁਰੂ ਅਰਜਨ ਜੀ ਤੇ ਸਿੰਗਤਾਂ ਨਿਵਾਂਦੇ ਸਨ)। (ਅ) ਆਦਿਕ=ਪਹਿਲਿਆਂ ਨੂੰ ਭਾਵ ਪਹਿਲਿਆਂ ਚਹੁੰ ਗੁਰੂ ਸਾਹਿਬ ਨੂੰ ਸੀਸ ਨਿਵਾਕੇ ਕੋਠਾ ਬਣਾ ਲਿਆ। [3]ਸੋਢੀਆਂ ਦਾ ਕੋਠਾ। [4]ਖਪ ਗਿਆ। [5]ਭਾਵ ਗੁਰੂ ਅਰਜਨ ਜੀ ਦੀ। [6]ਗੁੱਸੇ ਦੇ ਢੰਗ ਦਾ ਇਸ ਤਰ੍ਹਾਂ ਦਾ ਪ੍ਰਸੰਗ। [7]ਗੁਰੂ ਅਰਜਨ ਜੀ ਨੇ ਪਿਛੋਂ। [8]ਭਾਵ ਗੁਰੂ ਅਰਜਨ ਜੀ। [9]ਨੇਤਰ ਕਵਲ ਦੇ ਦਲਾਂ ਵਾਂਗ ਚੌੜੇ ਹਨ। [10]ਦੰਦਾਂ ਦੀ ਸ਼ੋਭਾ ਕਲੀਆਂ ਵਰਗੀ ਹੈ। [11]ਇਕ ਖਿਣ ਨਹੀਂ ਛੱਡਦੀ।

ਜੈਸੇ[1]।ਰਹਿ ਰਾਤਿ ਬਿਖੈ ਰਖਵਾਰੀ।ਨਰ ਜਾਗਤਿ ਖਰੋ ਨਿਹਾਰੀ ॥੬॥ ਉਰ ਤ੍ਰਾਸ ਧਾਰਿ ਕਰਿ ਰੋਗਾ। ਸੁਤ ਪਾਲਤਿ ਦੀਰਘ ਅੰਗਾ।ਹਰਿ ਗੋਬਿੰਦ ਛੈਲ ਛਬੀਲਾ[2]। ਕਰਿ ਬਾਲਪਨੇ ਕੀ ਲੀਲਾ ॥ ੭ ॥ ਪਦ ਪੰਕਜ ਅੰਛਣ ਦੌਰੈ। ਗਹਿ ਬਾਲਕ ਲੇ ਭੁਰਿ ਕੌਰੈ[3]।ਬਹੁ ਕਰੇ ਭੋਰ ਤਰ ਢਾਹੈ। ਜੁਗ ਬਾਹੈਂ ਓਜ ਨਿਵਾਹੈ[4]॥੮॥ਬਹੁ ਖੇਲਿ ਖੇਲ ਰਸ ਰਾਤੇ[5]।ਕਰ ਚਰਨ ਕਮਲ ਜਨੁ ਰਾਤੇ[6]। ਇਮ ਖੇਲਤਿ ਪਿਤਢਿਗ ਆਵੈਂ।ਸਭਿ ਸਭਾ ਮੋਦ ਉਪਜਾਵੈਂ॥੯॥ਪਿਖਿ ਲੱਛਨ ਅੰਗ ਬਿਸਾਲਾ। 'ਗੁਰ ਭਾਰੋ ਹੋਹਿ ਕ੍ਰਿਪਾਲਾ'।ਕੋ ਕਹੈ'ਸੂਰ ਬਡ ਹੋਵੈ। ਗਨ ਦੁਸ਼ਟਨਿ ਕੀ ਜਰ ਖੋਵੈ' ॥੧੦॥ ਕੋ ਕਹੈ'ਛੀਲ ਬਲਵਾਨਾ। ਕਿਸ ਨਰ ਕੋ ਅਸ ਨਹਿਜਾਨਾ[7]।ਭੁਜ ਹੋਇ ਪ੍ਰਲੰਬਤਿ ਭਾਰੀ। ਉਰ ਆਯੁਤ ਯੁਤ ਬਿਸਤਾਰੀ[8]॥੧੧॥ਸਭਿ ਦੇਖਿ ਦੇਖਿ ਸੁਖ ਪਾਵੈਂ।ਇਮ ਸ਼੍ਰੀ ਗੁਰ ਦਸੋਸ ਬਿਤਾਵੈਂ। ਨਿਤ ਬਰਧਤਿ ਛੀਲ ਬਿਸਾਲਾ। ਬਡ ਆਯੁਤ ਸੁੰਦਰ ਭਾਲਾ ॥੧੨ ॥ ਸ਼੍ਰੀ ਅਰਜਨ ਸਭਿ ਦਿਨ ਮਾਂਹੀ[9]।ਭਜਿ ਆਲਸ ਜਾਮ ਨਿਸਾ ਹੀ। ਸੁਚ ਕ੍ਰਿਯਾ ਪ੍ਰਾਤ ਹਿਤਕਾਰੀ[10]।ਪੁਨ ਬੈਠਹਿ ਆਸਨ ਮਾਰੀ॥੧੩॥ਥਿਤਿ ਅਪਨ ਸਰੂਪ ਮਝਾਰਾ।ਮਨ ਰਾਖਹਿੰ ਰੋਕਿ ਉਦਾਰਾ।ਇਕ ਦਸੋਸ ਪ੍ਰਾਤ ਜਥਿ ਹੋਈ।ਉਠਿ ਕ੍ਰਿਆ ਕਰਤਿ ਭੇ ਸੋਈ॥੧੪॥ਜਲ ਕੂਪ ਪ੍ਰਥਮ ਇਸ਼ਨਾਨੇ।ਸ਼੍ਰੀ ਅੰਮ੍ਰਿਤਸਰ ਪੁਨ ਪਸਾਨੇ। ਸਿਖ ਗ੍ਯਾਨੀ ਕੇਤਿਕ ਸੰਗੇ। ਕੋ ਸੱਤਜਨਾਮ ਰਤਿ ਰੰਗੇ ॥ ੧੫॥ ਨਿਸ ਦਸੋਸ ਲਗੀ ਲਿਵ ਜੋਹਾ[11]।ਪ੍ਰਭੁ ਦਰਸ਼ਨ ਕੀ ਉਰ ਈਹਾ[12]। ਸਭਿ ਸੁਧਾ ਸਰੋਵਰ ਮੱਜੇ। ਬਹੁ ਜਨਮਨਿ ਕੇ ਅਘ ਭੱਜੇ॥੧੬॥ ਪੁਨਿ ਸ਼੍ਰੀ ਗੁਰ ਕੌਨਿ ਸ਼ਨਾਨਾ। ਗਰ ਸੂਖਮ ਬਸਤ੍ਰ ਮਹਾਨਾ[13] । ਪਗ ਪੰਕਜ ਗਮਨੈ ਸੁੰਦਰ । ਹਿਤ ਦਰਸ਼ਨ ਸ਼੍ਰੀ ਹਰਿ ਮੰਦਰ ॥੧੭॥ ਨਿਜ ਪਿਤ ਕੋ ਕਲਪਿ[14] ਸਥਾਨਾ। ਹੁਇ ਨੰਮ੍ਰ ਪ੍ਰਨਾਮ ਸੁ ਠਾਨਾ। ਸ਼੍ਰੀ ਰਾਮਦਾਸ ਧਰਿ ਧ੍ਯਾਨਾ।ਪੁਲਕਾਵਲਿ ਦੇਹਿ ਮਹਾਨਾ ॥੧੮॥ ਜਲ ਭਰਨੈ ਬਿਲੋਚਨ ਬੀਚਾ। ਬਹਿ ਆਂਸੂ ਆਨਨ ਸੀਚਾ[15]।ਰੁਕਿ ਕੰਠਿ ਨ ਬੋਲਨੋ ਜਾਈ।ਬਡ ਪ੍ਰੇਮ ਦੇਹਿ ਬਿਸਰਾਈ[16]

---

[1]ਜਿਵੇਂ ਪਲਕਾਂ ਅੱਖਾਂ ਨੂੰ ਰਖਦੀਆਂ ਹਨ। [2]ਬਾਂਕਾ, ਸੁੰਦਰ । [3]ਬਾਲਕਾਂ ਨੂੰ ਜੱਫੀ ਭਰਕੇ ਫੜ ਲੈਂਦੇ ਹਨ। [4]ਦੋ ਭੁਜਾਂ ਦੇ ਬਲ ਲਾਲ ਨਿਵਾ ਦੇਂਦੇ ਹਨ । [5]ਖੇਲ ਦੇ ਰਸ ਵਿਚ ਰੱਤੇ ਸਹੁਤ ਖੇਲਦੇ ਹਨ। [6]ਹੱਥ ਤੇ ਚਰਨ ਮਾਨੋ ਲਾਲ ਕਮਲ ਹਨ । [7]ਕਿਸੇ ਮਨੁਖ ਦੀ ਐਸੀ (ਭੀਲ) ਨਹੀਂ ਜਾਣੀਦੀ । [8]ਛਾਤੀ ਚੌੜੀ ਵਿਸਤਾਰ ਸਹਤ। [9]ਹਰਿ ਰੋਜ । [10]ਸਵੇਰ ਦੀ ਸੋਚ ਆਦਿ ਕ੍ਰਿਆ ਚੰਗੀ ਤਰ੍ਹਾਂ ਕਰਕੇ । [11]ਰਸਨਾ ਕਰ (ਅ) ਜਿਨ੍ਹਾਂ ਦੀ। [12]ਇੱਛਾ। [13]ਗਲ ਬਹੁਤ ਬਰੀਕ ਬਸਤ੍ਰ ਹਨ । [14]ਸੁਹਣਾ । [15]ਮੂੰਹ ਭਿੱਜ ਗਿਆ । [16]ਦੇਹ ਦੀ ਸੁਰਤ ਭੁੱਲ ਗਈ।

॥੧੯॥ ਚਿਰ ਕਿਤਿਕ ਬਿਧੇ ਧਰਿ ਧੀਰਾ। ਪਰਕਰਮਾ ਫਿਰੇ ਗਹੀਰਾ।ਕਰਿ ਚਤੁਰ ਬਾਰ[1]ਹਰਿ ਮੰਦਰਿ।ਬਰ ਬੈਠ ਬਿਰਾਜੇ ਅੰਦਰ॥੨੦॥ਥਿਤਿ[2]ਕਿਤਿਕ ਕਾਲ ਦਰਸਾਏ। ਪੁਨਿ ਉਠਿ ਕਰਿ ਬਾਹਰਿ ਆਏ। ਕਰ ਨਮੋ ਸੋਤ ਪੁਰ[3] ਚਾਲੇ। ਦਰਸ਼ਨੀ ਜ ਪੌਰ ਬਿਸਾਲੇ॥੨੧॥ਤਹਿੰ ਫਿਰ ਕਰਿ ਠਾਂਢੇ ਹ੍ਵੈਕੇ।ਹਰਿ ਮੰਦਰਿ ਦਿਸ਼ਾ ਚਿਤੈ ਕੈ। ਕਰਿ ਬੰਦਨ ਪ੍ਰੇਮ ਸਮੇਤਾ।ਪੁਨ ਸਰ ਪਰਕਰਮਾ[4] ਹੇਤਾ॥੨੨॥ਗੁਰ ਗਮਨੈਂ ਮੰਦਹਿੰ ਮੰਦੇ। ਦੇ ਦਰਸ਼ਨ ਦਾਸ ਅਨੰਦੇ। ਜਹਿੰ ਝੂਲਤਿ ਦੀਹ ਨਿਸ਼ਾਨਾ।ਕਰਿ ਨਮੋ ਚਲੇਅਗਵਾਨਾ॥੨੩॥ਮੁਖਉੱਤਰਦਿਸ਼ ਕਰਿ ਜਾਏ।ਸਿਰ ਬਾਇਬ[5]ਕੋਨ ਨਿਵਾਏ। ਪੁਨਿ ਪੂਰਬ ਮੁਖ ਕਰਿ ਚਾਲੇ। ਸਿਖ ਬ੍ਰਿੰਦਗਮਨ ਕਰਿਨਾਲੇ॥੨੪॥ਤਹਿੰ ਇਕਦਿਜ ਦੇਖਜੋ ਐਸਾ।ਸਰ ਸੁਧਾ ਤੀਰ ਪਰ ਬੈਸਾ।ਧਰਿ ਆਗੈਸਾਲਗਰਾਮੂ।ਬਹੁਭਾਂਤਿ ਕਰਤਿਪਰਣਾਮੂ॥੨੫॥ ਘਸਿ ਚੰਦਨ ਕੋ ਚਰਚਾਨਾ। ਇਕ ਘੰਟਾ ਧਰਜੋ ਮਹਾਨਾ। ਪਾਟੰਬਰ ਊਪਰ ਪੀਤਾ।ਦਿਜ ਬੈਠਜੋ ਥਿਤਿ ਨਹਿੰ ਚੀਤਾ[6]॥੨੬॥ਘਰ ਕਾਰਜ ਚਿਤਵਿਅਨੇਕਾ। ਉਰ ਤ੍ਰਿਸ਼ਨਾ ਧਨ ਕੀ ਏਕਾਥਡ ਰਚਜੋ ਪਖੰਡ ਮਝਾਰੀ[7]। ਬਕ ਧਯਾਨ[8] ਲਗਾਵਤਿ ਤਾਰੀ॥੨੭॥ਤਿਹਪਿਖਿ ਗੁਰ ਗਏਅਗਾਰੀ।ਦਿਜਉਰਮਹਿੰ ਤਬਿ ਰਿਸ ਧਾਰੀ।–ਨਹਿੰ ਠਾਕੁਰ ਦਿਸ਼ਿ ਕਰ ਬੰਦੇ। ਨਹਿੰ ਮੁਹਿ ਨਿਮਿ ਕੀਨਿ ਅਨੰਦੇ[9]॥੨੮॥ਹੁਇ ਨਿਕਟਿ ਗਏ ਪੁਨਿ ਆਗੇ। ਤਿਮ ਸਿੱਖ ਸਕਲ ਸੰਗ ਲਾਗੇ।ਸਨਮਾਨ ਨਰਾਖਜੋਮੋਰਾ।ਨਹਿੰਦੇਖਜੋਠਾਕੁਰਓਰਾ–॥੨੯॥ਇਮਚਿਤ-ਵਤਿ ਬਿੱਪ੍ਰ ਬਿਸਾਲਾ। ਤਪਯੋ ਰਿਸ ਮਤਸਰ ਜ੍ਵਾਲਾ[10]। ਪਰਕਰਮਾ ਕਰਿ ਗੁਰਸ੍ਵਾਮੀ। ਦਿਜਉਰ ਲਖਿ[11]ਅੰਤਰਜਾਮੀ॥੩੦॥ਫਿਰਸਰੁਵਰਕੇਚਹੁੰਓਰਾ। ਪੁਨਆਇ ਦਰਸ਼ਨੀ ਪੋਰਾਕਰਿ ਬੰਦਨ ਬਹੁਰੋ ਆਏ।ਜਹਿੰ ਦਿਜ ਨੈ ਦੰਭ ਰਚਾਏ॥੩੧॥ਸਭਿ ਸਿੱਖ ਦਾਸ ਸਮੁਦਾਯਾ। ਅਵਿਲੋਕਜੋ ਬਿੱਪ੍ਰ ਸਮਾਯਾ[12]। ਗਿਨਿ ਤਿਲਕ ਸੁ ਦ੍ਵਾਦਸ਼ ਲਾਏ[13]।ਬਿਚਰੋਮੁਖਿ[14]ਹਾਥਉਠਾਏ॥੩੨॥ਬਡਿ ਆਸਨ ਤਰੇ ਡਸਾਯੋ।ਜੁਤਿ ਸੰਖ ਸਮਾਜ[15]ਟਿਕਾਯੋ।ਗੁਰ ਬੋਲੇ ਪਿਖਿ ਤਿਸ ਓਰੀ।[16]ਕਹੁ ਬਿੱਪ੍ਰ ਕਹਾਂ ਮਤਿ ਤੋਰੀ? ॥੩੩॥ ਕਨਾ ਕਲਪਤਿ[16] ਮਨਿ ਮਹਿੰ

[1]ਚਾਰ ਵਾਰੀ(ਪ੍ਰਕ੍ਰਮਾਂ)। [2]ਬੈਠਕੇ। [3]ਪੁਲ ਤੇ। [4]ਸਰੋਵਰ ਦੀ ਪ੍ਰਕ੍ਰਮਾਂ।[5]ਉਤਰ ਪੱਛਮ ਦੀ ਕੋਨ। [6]ਚਿਤ ਇਸਥਿਤ ਨਹੀਂ। [7]ਬੜਾ ਪਖੰਡ ਵਿਚ ਰਚਿਆ ਹੈ। [8]ਬਗਲੇ ਦੇ ਧਿਆਨ ਵਾਂਙ। [9]ਨਾ ਮੇਰੀ ਵੰਨੇ ਨਿਉਂਕੇ (ਮੈਨੂੰ) ਖੁਸ਼ ਕੀਤਾ। [10]ਗੱਾਸੇ ਤੇ ਈਰਖਾ ਦੀ ਅਗਨੀ ਨਾਲ ਤਪ ਗਿਆ। [11]ਦਿਦੇ ਦੀ ਜਾਨਕੇ। [12]ਮਾਯਾ ਸਹਤ। [13]੧੨ ਅੰਗਾਂ ਤੇ ੧੨ ਨਾਮ ਲੈਕੇ ੧੨ ਵਰ ਤਿਲਕ ਵੈਸ਼ਨਵ ਲਗਾਂਦੇ ਹਨ। [14]ਗੌਮੁਖੀ। [15]ਸਮੱਗ੍ਰੀ (ਠਾਕੁਰਾਂ ਦੀ)। [16]ਕਲਪਦਿਆਂ।

ਆਈ? ਕਿਮ ਰਿਸ ਕੀ ਦਸ਼ਾ ਬਸਾਈ?'।ਸੁਨਿ ਬਿੱਪ੍ਰ ਭਨਸੋ ਅਭਿਮਾਨੀ। 'ਹਮ ਠਾਕੁਰ ਸੇਵਾ ਠਾਨੀ॥੩੪॥ਪੁਨ ਦਿਜਬਰ ਜਨਮ ਹਮਾਰਾ।ਤਿਮ ਛਤ੍ਰੀ ਬੈਸ ਤੁਮਾਰਾ।ਚਲਿ ਗਏ ਸਮੀਪ ਅਗਾਰੇ।ਨਹਿੰ ਹਮਕੋ ਬੰਦਨ ਧਾਰੇ॥੩੫॥ ਨਹਿੰ ਸਾਲਗਰਾਮ ਸੁ ਮਾਨਾ।ਪਰਣਾਮ ਨ ਨਿਵ ਕਰਿ ਠਾਨਾ। ਗੁਰ ਗਾਦੀ ਪਰ ਤੁਮ ਬੈਸੇ।ਅਭਿਮਾਨ ਭਯੋ ਮਨਿ ਤੈਸੇ'॥੩੬॥ਸੁਨਿ ਬੋਲੇ ਗੁਰੂ ਪ੍ਰਬੀਨੂ। 'ਸ਼ੁਭ ਕਰਮਨ ਤੇ ਤੁਮ ਹੀਨੂ। ਕਰਿ ਦੰਭ ਦਿਖਾਵਾ ਸਾਰੋ[1]। ਨਹਿੰ ਸਮਝੈਂ ਸਾਰ ਅਸਾਰੋ॥੩੭॥ਘਰ ਕਾਰਜ ਕੂਰ ਪਸਾਰਾ[2]।ਮਨ ਤਹਾਂ ਫਸਾਇਜੰਜਾਰਾ । ਇਹ ਠਾਕੁਰ ਸੇਵਾ ਸਾਚੀ। ਤਜਿ ਦਈ, ਨ ਮਤਿ ਮਹਿੰ ਰਾਚੀ[3] ॥੩੮॥ ਮਨ ਹੋਤਿ ਜਿ ਠਾਕੁਰ[4] ਮਾਂਹੀ। ਹਮ ਕਰਤਿ ਨਮੋ ਲਖਿ ਤਾਂਹੀ। ਸਭਿ ਜਾਨਿ ਪਖੰਡ ਬਿਸਾਲਾ।ਹਮ ਚਲੇ ਗਏ ਤ੍ਰਿਸਕਾਲਾ'॥੩੯॥ਸੁਨਿ ਦਿਜ ਨੇ ਮਨ ਮੋ ਜਾਨੀ।–ਗੁਰ ਪੂਰਨ ਅਜ਼ਮਤ ਵਾਨੀ। ਸਭਿ ਅੰਤਰਿ ਕੀ ਲਖਿ ਲੀਨੀ।ਅਭਿਬੰਦਨ ਤੌ ਨਹਿੰ ਕੀਨੀ॥੪੦॥ਇਹ ਕਰਹਿ ਮੋਹਿ ਕੱਲਜਾਨਾ। ਸਿਖ ਬਨੌਂ ਗੁਰੂ ਅਗਵਾਨਾ।ਲਖਿਭਲੇ ਤਊ ਚਿਤ ਚਾਹੀ।ਇਨ ਸੰਗ ਕਰੌਂ ਚਰਚਾ ਹੀ॥੪੧॥ਪੁਨ ਪੀਛੈ ਬਨ ਹੌਂ ਦਾਸਾ–।ਇਮ ਲਖਿਕੈ ਬਾਕਪ੍ਰਕਾਸਾ। 'ਮੁਝ ਬਿਖੈ ਤ ਅਵਗੁਨ ਜਾਨਾ। ਕਿਮ ਠਾਕੁਰ ਕੋ ਨਹਿੰ ਮਾਨਾ ? ॥੪੨॥ ਇਸ ਮਹਿੰ ਕਯਾ ਦੋਸ਼ ਪਛਾਨਾ?'।ਸੁਨਿ ਸਤਿਗੁਰ ਸ਼ਬਦ ਬਖਾਨਾ। ਜਿਹ ਬਿਖੈ ਦੰਭ ਕੋ ਨਾਸ਼ਾ। ਬਡ ਠਾਕੁਰ ਰੂਪ ਪ੍ਰਕਾਸ਼ਾ ॥੪੩॥ ਸ਼੍ਰੀ ਮੁਖਵਾਕ ॥

ਰਾਮਕਲੀ ਮਹਲਾ ੫ ॥ ਮੁਖ ਤੇ ਪੜਤਾ ਟੀਕਾ ਸਹਿਤ ॥ ਹਿਰਦੈ ਰਾਮੁ ਨਹੀ ਪੂਰਨ ਰਹਤ ॥ ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ ਅਪਨਾ ਕਹਿਆ ਆਪਿ ਨ ਕਮਾਵੈ ॥ ੧ ॥ ਪੰਡਿਤ ਬੇਦੁ ਬੀਚਾਰਿ ਪੰਡਿਤ ॥ ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ਰਹਾਉ॥ ਆਗੈ ਰਾਖਿਓ ਸਾਲਗਿਰਾਮੁ ॥ ਮਨੁ ਕੀਨੋ ਦਹਦਿਸ ਬਿਸ੍ਰਾਮੁ ॥ ਤਿਲਕੁ ਚਰਾਵੈ ਪਾਈ ਪਾਇ ॥ ਲੋਕੁ ਪਚਾਰਾ ਅੰਧੁ ਕਮਾਇ ॥ ੨ ॥ ਖਟੁ ਕਰਮਾ ਅਰੁ ਆਸਣੁ ਧੋਤੀ ॥ ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥ ਮਾਲਾ ਫੇਰੈ ਮੰਗੈ ਬਿਭੂਤ ॥ ਇਹ ਬਿਧਿ ਕੋਇ ਨ ਤਰਿਓ ਮੀਤ ॥ ੩ ॥ ਸੋ ਪੰਡਿਤੁ ਗੁਰ ਸਬਦ ਕਮਾਇ ॥ ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥ ਚਤੁਰ ਬੇਦ ਪੂਰਨ ਹਰਿ ਨਾਇ ॥ ਨਾਨਕ ਤਿਸਕੀ ਸਰਣੀ ਪਾਇ॥੪॥੯॥੧੭॥

ਹਾਕਲ ਛੰਦ ॥ 'ਪਠਿ ਕਥਾ ਸੁਨਾਇ ਸੁ ਟੀਕਾ।ਉਰ ਰਾਮ ਨ ਪ੍ਰੇਮ ਨਜੀਕਾ। ਜਗ ਦੰਭ ਦਿਖਾਇ ਠਗੋਤਾ। ਇਮ ਦੁਸ਼ਤਰ[5] ਨਹੀਂ ਤਰੈਤਾ॥੪੪॥ ਤੁਮ

[1]ਦੰਭ ਦਾ ਦਿਖਾਵਾ ਸਾਰਾ ਕਰਦਾ ਹੈਂ। [2]ਘਰ ਦੇ ਕੰਮਾਂ ਦਾ ਜੋ ਕੂੜਾ ਪਸਾਰਾ ਹੈ। [3]ਰਚੀ ਨਾ (ਠਾਕੁਰ ਸੇਵਾ)। [4]ਏਥੇ ਅਰਥ ਵਾਹਿਗੁਰੂ ਹੈ। [5]ਕਠਨ ਪ੍ਰਪੰਚ ਨੂੰ।

ਸਿਲਾ ਰੂਪ ਪ੍ਰਭੂ[1] ਚੀਨਾ। ਜੋ ਘਟ ਘਟ ਬਜਾਪ ਪ੍ਰਬੀਨਾ। ਬ੍ਰਹਮੰਡ ਕੋਟ ਆਧਾਰ।ਸਭਿ ਮੰਗਤਿਕੋਦਾਤਾਰ॥੪੫॥ਬਡ ਸ਼ੇਸ਼ ਸਾਰਦਾਨੀਤਾ[2]।ਬ੍ਰਹਮਾਦਿਕ ਸਭਿ ਜੋ ਕੀਤਾ। ਸਭਿ ਧਨਾਵਤਿ ਗੁਨਨਿ ਬਿਸਾਲਾ। ਨਹਿ ਅੰਤ ਲਖਹਿ ਭੂਈ ਕਾਲਾ॥੪੬॥ਸਤ[3]ਮਹਿਦ ਮਹਿਦ ਮਹੀਆਨਾ। ਜਹਿ ਪਾਰਾਵਾਰ ਨ ਜਾਨਾ। ਜੋ ਸਭਿ ਸੈ ਰਿਜਕ ਪੁਚਾਵੈ।ਗਜ ਕੀਟੀ ਆਦਿਕ ਖਾਵੈ॥੪੭॥ਜਿਹ ਲਾਖਹੁੰ ਸੁਰਪਤਿ ਦੇਵੈਂ।ਸਸਿਸੂਰਜ ਸ਼ੰਕਰ ਸੇਵੈ। ਛਿਤ ਪਾਵਕ ਪੌਨ ਰੁ ਪਾਨੀ। ਬ੍ਰਹਮਾਦਿਕ ਲਾਖਹੁੰ ਗਯਾਨੀ॥੪੮॥ਥਲ ਤੀਨਲੋਕ ਮਹਿੰ ਪੂਰਾਕੋ ਨਹੀਂ ਤਿਸੀ ਬਿਨ ਊਰਾ[4]।ਸੋ ਐਸੇ ਬਡ ਮਹਾਂਰਾਜਾ। ਜਿਹ ਨਿਮਖ ਬਿਖੈ ਜਗ ਸਾਜਾ॥੪੯॥ਤਿਹ ਕਲਪਜੋ ਪਾਹਨ ਮਾਂਹੀ।ਜੜ੍ਹ ਅਲਪ ਸ਼ਕਤਿ ਕੁਛ ਨਾਂਹੀ।ਕੁਛ ਲੇਯ ਨ ਦੇਯ ਨ ਖਾਹੀ।ਅਸ ਪ੍ਰਭੂ ਕੋ ਅਸ ਬਡਿ ਆਹੀ ॥੫੦॥ ਦਿਜ ਜਾਤਿ ਮਹਾਂ ਅਭਿਮਾਨਾ। ਲਖਿ ਦੰਭੀ ਤੋਹਿ ਨ ਮਾਨਾ। ਉਰ ਕਿਤਿਕ ਕ੍ਰੋਧ ਤੁਝ ਹੋਵਾ। ਜੋ ਬਡ ਤੇ ਲਘੁ ਕਰਿ ਜੋਵਾਂ[5]॥੫੧॥ਪ੍ਰਭੁ ਸਭਿ ਤੇ ਬਡੋ ਬਡੇਰੋ।ਸੋ ਪਾਹਨ ਇਹ ਮਤਿ ਤੇਰੋ[6]।ਸਭਿਹੂੰ ਤੇ ਲਘੁ ਕਰਿ ਦੀਨਾ[7]। ਕਿਮ ਹੋਵਹਿ ਪ੍ਰਭੂ ਪ੍ਰਸੀਨਾ॥੫੨॥ਜਗਿ ਪਾਤਸ਼ਾਹ ਬਡ ਜੋਈ।ਤਿਹ ਮੀਆਂ ਕਹਿ ਕੈ ਕੋਈ। ਮਨ ਲਖੈ–ਕਰੌਂ ਬਡਿਆਈ–। ਕਿਮ ਰੀਝਹਿ ? ਦੇਹੁ ਬੁਝਾਈ॥੫੩॥ਅਸਿਮੇਰੋ ਠਾਕੁਰ ਜੋਈ।ਸਭਿਹਿਨਿ ਤੇ ਊਪਰਿ ਸੋਈ। ਤਿਹ ਰੂਪ ਸੁਨਹੁ ਦਿਜ ਕਾਨਾ[8]।ਤਬਿ ਸ਼੍ਰੀ ਗੁਰ ਸ਼ਬਦ ਬਖਾਨਾ॥੫੪॥

ਆਸਾ ਮਹਲਾ ੫ ॥ ਆਠ ਪਹਰ ਦੁਇਕ ਇਸਨਾਨੀ ॥ ਸਦ ਹੀ ਭੋਗੁ ਲਗਾਇ ਸੁ ਗਿਆਨੀ ॥ ਬਿਰਥਾ ਕਾਹੂ ਛੋਡੈ ਨਾਹੀ ॥ ਬਹੁਰਿ ਬਹੁਰਿ ਤਿਸੁ ਲਾਗਹ ਪਾਈ ॥ ੧ ॥ ਸਾਲਗਿਰਾਮੁ ਹਮਾਰੇ ਸੇਵਾ ॥ ਪੂਜਾ ਅਰਚਾ ਏਦਲ ਦੇਵਾ ॥ ੧ ॥ ਰਹਾਉ ॥ ਘੰਟਾ ਜਾਕਾ ਸੁਨੀਐ ਚਹੁਕੁੰਟ ॥ ਆਸਨੁ ਜਾਕਾ ਸਦਾ ਬੈਕੁੰਠ ॥ ਜਾਕਾ ਚਵਰੁ ਸਭਿ ਊਪਰਿ ਝੂਲੈ ॥ ਤਾਕਾ ਧੂਪੁ ਸਦਾ ਪਰਫੂਲੈ ॥ ੨ ॥ ਘਟਿ ਘਟਿ ਸੰਪਟੁ ਹੈ ਰੇ ਜਾਂਕਾ ॥ ਅਭਗ ਸਭਾ ਸੰਗਿ ਹੈ ਸਾਧਾ ॥ ਆਰਤੀ ਕੀਰਤਨੁ

---

[1]ਪ੍ਰਭੂ ਨੂੰ ਪੱਥਰਰੂਪ ਕਰਕੇ [2]ਸ਼ੇਸ਼ਨਾਗ ਸਰਸ੍ਵਤੀ ਨਿੱਤਹੀ। [3]ਨਿਸਚੇ ਕਰਕੇ (ਅ) ਤ੍ਰਿਕਾਲਅਬਾਧ। [4]ਇੰਦ੍ਰ ਆਦਿ ਦੇਵਤੇ। [5]ਤਿਸ ਤੋਂ ਬਿਨਾਂ ਕੋਈ ਊਣਾ ਥਾਂ ਨਹੀਂ। [6](ਤੇਰੀ) ਜਾਤ ਬ੍ਰਹਮਣ (ਹੈ ਜੋ ਤੂੰ ਸਭ ਤੋਂ) ਵੱਡੀ (ਸਮਝਕੇ ਉਸਦੇ)ਅਭਿਮਾਨ ਵਿਚ ਹੈਂ, (ਅਸਾਂ) ਤੈਨੂੰ ਦੰਭੀ ਹੋਣ ਕਰਕੇ ਮਾਨ ਨਹੀਂ ਦਿੱਤਾ, ਤਾਂ ਤੈਨੂੰ ਕਿੰਨਾਂ ਰੋਸਾ ਆਇਆ ਹੈ (ਹੁਣ ਸੋਚ ਕਿ) ਉਹ ਵਾਹਿਗੁਰੂ ਜੋ ਸਭ ਤੋਂ ਵੱਡਾ ਹੈ ਤੂੰ ਤਿਸਨੂੰ ਛੋਟਾ ਕਰ ਦੇਖਿਆ ਹੈ। (ਅਗਲੇ ਅੰਕ ਵਿਚ ਇਹ ਖਿਆਲ ਪੂਰਾ ਕਰਦੇ ਹਨ)। [7]ਸੋ ਪ੍ਰਮਾਤਮਾਂ ਇਹ ਪੱਥਰ ਹੈ, ਇਹ ਤੇਰੀ ਮਤਿ ਹੈ। [8]ਭਾਵ ਪ੍ਰਭੂ ਨੂੰ।

ਸਦਾ ਅਨੰਦ ॥ ਮਹਿਮਾ ਮੰਦਰ ਸਦਾ ਏਅੰਤ ॥ ੩ ॥ ਜਿਸਹਿ ਪਰਾਪਤਿ ਤਿਸਹੀ ਲਹਨਾ ॥ ਸੰਤ ਚਰਨ ਓਹੁ ਆਇਓ ਸਰਨਾ ॥ ਹਾਥ ਚੜਿਓ ਹਰਿ ਸਾਲਗਿਰਾਮੁ ॥ ਕਹੁ ਨਾਨਕ ਗੁਰਿ ਕੀਨੋ ਦਾਨੁ ॥ ੪ ॥ ੩੯ ॥ ੯੦ ॥

ਹਾਕਲ ਛੰਦ ॥ 'ਇਹ ਠਾਕਰ ਹਮਰੋ ਭਾਰ। ਜੋ ਸਭਿ ਕੋ ਸਦਾ ਸੰਭਾਰਾ[1]।ਪ੍ਰਭਿ ਊਚਹਿ ਊਚਹਿ ਊਚਾ। ਜਿਹ ਸਮਸਰ ਕੋ ਨ ਪਹੂਚਾ ॥ ੫੫ ॥ ਹਮ ਰਿਦ ਮਹਿ ਸਦਾ ਬਸਾਯੋ। ਨਿਸ ਦਸੋਸ ਨਕਬਹਿ ਭੁਲਾਯੋ।ਗਨ ਦੀਨ ਬੰਧੁ ਜਗ ਨਾਥਾ।ਨਿਜ ਸੇਵਕ ਕੇ ਨਿਤ ਸਾਥਾ॥੫੬॥ ਕਰਿ ਪ੍ਰਗਟ ਅਪਨਯੋ ਰੂਪਾ[2] । ਹੁਇ ਭਗਤਨਿ ਕੇ ਅਨੁਰੂਪਾ[3]।ਜਬਿ ਭੀਰ ਪਰਹਿ ਕਿਤ ਆਈ।ਦੇਆਪਨਿ ਹਾਥ ਬਚਾਈ॥੫੭॥ਹੈ ਭਗਤਿ ਵਛਲ ਤਿਸ ਨਾਮੂ।ਗਨ ਦੀਨ ਬੰਧੁ ਅਭਿਰਾਮੂ।ਸੋ ਸਦਾ ਗਰੀਬ ਨਿਵਾਜਾ।ਬਹੁ ਅਧਮ ਉਧਾਰਨ ਕਾਜਾ॥੫੮॥ਕਬਿੱਤ॥ ਪ੍ਰਭੁ ਮਧੁਸੂਦਨ,ਗੋਬਿੰਦ,ਦਯਾ ਨਿਧਿ,ਹਰਿ,ਮਾਧਵ,ਮੁਕੰਦ, ਦੁਖ ਦੁੰਦ ਕੋ ਕਟੈਯਾ ਹੈ। ਸ੍ਰੀਪਤਿ ਅਖਿਲ[4]ਪਤਿ ਮਹਦ,ਜਗਤ ਪਤਿ,ਸੀਤਾ ਪਤਿ,ਰਮਾ ਪਤਿ,ਸੇਵਕ ਸਹੈਯਾ ਹੈ।ਈਸ਼ਰ,ਅਨੰਦ ਰੂਪ,ਅੱਚੁਤ[5],ਅਨੂਪ ਗੁਰ, ਭੂਪਨ ਕੋ ਭੂਪਤ ਹੈਕਾਰ ਕੇ ਹਰੈਯਾ ਹੈ।ਪਾਰ ਬ੍ਰਹਮ ਪੂਰਨ ਅਨੇਕ ਰਿਪੁ ਚੂਰਨ[6], ਅਨੰਤ ਕਰਤਾਰ, ਸਭਿ ਜੀਵਨ ਦਿਵੈਯਾ ਹੈ'॥੫੯॥ ਦੋਹਰਾ॥ ਇਸ ਪ੍ਰਕਾਰ ਠਾਕੁਰ ਪ੍ਰਭੁ ਸਾਲਿਗਰਾਮ ਬਿਸਾਲ। ਸ਼੍ਰੀ ਗੁਰ ਅਰਜਨ ਬਰਨਿਓ ਸੁਨਤਿ ਬਿੱਪ੍ਰ ਤਿਸ ਕਾਲ* ॥ ੯੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਬਿੱਪ੍ਰ ਪ੍ਰਸੰਗ' ਬਰਨਨੰ ਨਾਮ ਅਸ਼ਟਬਿੰਸਤੀ ਅੰਸੂ ॥ ੨੮ ॥

---

[1]ਸੰਭਾਲਦਾ ਹੈ। [2]ਆਪਣੇ ਆਪ ਦਾ ਰੂਪ ਪ੍ਰਗਟ ਕਰਦਾ ਹੈ। [3]ਅਨੁਸਾਰ। [4]ਸਾਰਿਆਂ ਦਾ। [5]ਅਗਿਜ਼। [6]ਨਾਸ਼ ਕਰਨ ਵਾਲਾ।

*ਉਪਰੋਕਤ ਦੋਵੇਂ ਸ਼੍ਰੀ ਮੁਖਵਾਕ ਸ਼ਬਦ ਮੂਰਤੀਪੂਜਾ ਦਾ ਖੰਡਨ ਜਿਸ ਜ਼ੋਰ ਨਾਲ ਕਰਦੇ ਹਨ ਓਹ ਸਪਸ਼ਟ ਹੈ, ਇਹ ਪਹਿਲਾ ਸ਼ਬਦ ਦੱਸਦਾ ਹੈ ਕਿ ਇਹ ਹੋਇਆ ਭੀ ਕਿਸੇ ਠਾਕਰ ਪੂਜ ਅਭਿਮਾਨੀ ਬ੍ਰਾਹਮਣ ਪਰਿਥਾਇ ਹੈ। ਪੂੰਜੂ ਪ੍ਰਕ੍ਰਮਾ ਵਿਚ ਬ੍ਰਾਹਮਣ ਦਾ ਠਾਕਰ ਲੋਕੇ ਬੈਠਣ ਦੀ ਸੰਭਾਵਨਾ ਕਵੀ ਜੀ ਆਪਣੇ ਸਮੇਂ ਦੀ ਗੁਰੂ ਜੀ ਦੇ ਸਮੇਂ ਤੇ ਲੈ ਗਏ ਹਨ। ਕਵਿ ਜੀ ਦੇ ਸਮੇਂ ਡੋਗਰੇ ਤੇ ਡੋਖੀ ਸਿੱਖਾਂ ਦਾ ਜ਼ੋਰ ਵਧ ਰਿਹਾ ਸੀ, ਤੇ ਓਹ ਸਿੱਖੀ ਨੂੰ ਬ੍ਰਾਹਮਣੀ ਰੰਗ ਵਿਚ ਰੰਗ ਰਹੇ ਸਨ, ਉਨ੍ਹਾਂ ਦੇ ਦਬਾਉ ਹੇਠ ਹੀ ਠਾਕੁਰ ਲੋਕੇ ਬ੍ਰਾਹਮਣ ਪ੍ਰਕ੍ਰਮਾਂ ਵਿਚ ਬੈਠਣੇ ਅਰੰਭ ਹੋਏ ਸੇ। ਗੁਰੂ ਅਰਜਨ ਦੇਵ ਜੀ ਦੇ ਸਮੇਂ ਤਾਂ ਅਜੇ ਹੁਣੇ ਹੀ ਮੰਦਰ ਬਣਿਆਂ ਸੀ, ਸ਼ਹਿਰ ਨਿੱਕਾ ਜਿਹਾ ਚੱਕ ਸੀ, ਜਿਥੇ ਸਿਖ ਵਪਾਰੀ ਕਿਰਤੀ ਲੋਕਾਂ ਦੀ ਬਹੁਲਤਾ ਸੀ। ਗੁਰੂ ਜੀ ਦੀ ਸੰਪ੍ਰਦਾਇ ਸ਼੍ਰੀ ਗੁਰ ਨਾਨਕ ਦੇਵ ਜੀ ਤੋਂ ਬੁਤਪ੍ਰਸਤ ਨਹੀਂ ਸੀ, ਬ੍ਰਾਹਮਣਾਂ ਦਾ ਬਹੁਲਤਾ ਵਿਚ ਹੋਣਾ, ਠਵੀਨ ਬਣੇ ਮੰਦਰ ਦੇ ਦੁਆਲੇ, ਮਾਲਕ ਦੇ ਸਾਹਮਣੇ

(ਬਾਕੀ ਟੁਕ ਪਿਛੇ ਅਗਲੇ ਪੰਨੇ ਦੇ ਹੇਠ)

੨੯. [ਬ੍ਰਾਹਮਣ ਸਿੱਖ ਹੋਯਾ। ਸ਼ਹਿਰ ਦੇ ਬਾਲੀਆਂ ਨੇ ਏਨਤੀ ਕੀਤੀ]।

ਦੋਹਰਾ ॥ ਸੁਨਿ ਕਰਿ ਬੋਲਨ ਬਿੱਪ ਤਬਿ 'ਭਾਖਾ ਬਾਨੀ ਏਹਿ।ਸੰਸਕ੍ਰਿਤ ਹਮ ਕਹੁ ਰੁਚਹਿ ਪਠਹਿੰ ਸੁਨਹਿੰ ਧਰਿ ਨੇਹਿ॥੧॥ਹਾਕਲ ਛੰਦ॥ਪਰਮਾਣ[1] ਕਰਹਿੰ ਤਿਸ ਕੇਰਾ। ਕੱਲਜਾਣ ਸੁ ਦੇਤਿ ਉਚੇਰਾ।ਸੁਰ ਬਾਨੀ ਜਾਨਹੁ ਸੋਈ। ਪਠਿ ਬਿੱਦਜਾ ਲੇ ਸਭਿ ਕੋਈ[2]॥੨॥ਕਜਾ ਭਾਖਾ ਤੇ ਹੁਇ ਜਾਵੈ।ਜਿਹ ਲੋਕ[3] ਨਹੀਂ ਮਨ ਲਜਾਵੈਂ।ਕਿਮ ਕਰਿ ਹੈ ਸ਼ੁਭ ਗਤਿ ਏਹੀ?। ਜਿਸ ਬਿਧੈ ਜੁਗਤਿ ਨਹਿੰ ਕੇਹੀ[4]॥੩॥ਸੁਨਿ ਬੋਲੈ ਗੁਰੂ ਪ੍ਰਬੀਨਾ। 'ਬਿਨ ਭਾਖਾ ਸੰਸਕ੍ਰਿਤ* ਹੀਨਾ[5]। ਜਗਜਾਸੂ ਨਹਿਨ ਉਧਾਰੈ।ਕਿਮ ਭਗਤ ਗਜਾਨ ਸਿਖ[6]ਧਾਰੈ॥੪॥ਸਭਿ ਪਠਹੁ ਸ਼ਲੋਕ ਉਚਾਰੀ[7]।ਨਹਿ ਸਮਝੈ ਕੋ ਨਰ ਨਾਰੀ।ਬਿਚ ਭਾਖਾ ਅਰਥ ਬਖਾਨੈ। ਤਬਿ ਸਭਿ ਅਜਾਨ ਭੀ ਜਾਨੈ॥੫॥ਬਿਨ ਭਾਖਾ ਸਰਨੈ ਨ ਕਾਮੂ।ਉਪਦੇਸ਼ ਨ ਭਾ ਅਭਿਰਾਮੂ। ਕੱਲਜਾਨ ਨ ਸਿਖ ਕੋ ਕੀਨਾ। ਜਿਸ ਬਿਨਾ ਭੁਈ ਫਲ ਹੀਨਾ॥੬॥ਲਖਿ ਮੂਲ ਸੁ ਭਾਖਾ ਯਾਂਤੇ[8]।ਜਿਹ ਪਠੇ ਸਕਲ ਬਰੁਸਾਂਤੇ। ਬਿਨ ਸੰਸਕ੍ਰਿੱਤ ਜੋ ਭਾਖਾ। ਬਿਚੁ ਭਗਤਿ ਗਜਾਨੁ ਜਿਸ ਰਾਖਾ॥੭॥ ਸਭਿ ਸਮਝ ਲੇਹਿ ਨਰ ਨਾਰੀ। ਗਤਿ ਕਾਰਜ ਲੇਹਿੰ ਸੁਧਾਰੀ। ਇਹ ਇਕਲੀ ਦੇ ਕਲਜਾਨਾ।ਜੋ ਸੁਨਹਿ ਕਮਾਇ ਸੁ ਜਾਨਾ॥੮॥ਪਠਿ ਕਰਹਿ ਬਿਚਾਰ ਸੁਖੈਨਾ। ਸ਼ੁਭ ਪਠਠਿ ਕਠਨ ਕੁਛ ਹੈ ਨਾ[9]।ਦਿਨ ਥੋਰਨਿ ਲਹਿ ਕੱਲਜਾਨਾ। ਸੁਨਿ ਪਠਹਿੰ ਕਮਾਵਹਿੰ ਨਾਨਾ॥੯॥ ਦੋਹਰਾ॥ ਚਾਹਤਿ ਨਹੀ ਸਹਾਇਤਾ ਸੰਸਕ੍ਰਿਤ ਕੀ ਏਹੁ।ਕਟਕ ਮੋਹ ਕੋ ਬਿਕਟ ਜੋ ਕਾਟਹਿ ਲੇਹਾ ਦੇਹੁ[10]॥੧੦॥ਜਥਾ ਸੁਭਟ

---

[1]ਭਾਵ ਉਸ ਨੂੰ ਮੰਨਦੇ ਹਾਂ। [2]ਸਭ ਕੋਈ ਪੜ੍ਹਕੇ (ਬ੍ਰਹਮ) ਵਿਦਿਆ ਪ੍ਰਾਪਤ ਕਰਦਾ ਹੈ। [3]ਭਾਵ ਪੰਡਿਤ ਲੋਕ। [4]ਭਾਖਾ ਤੋਂ ਬਿਨਾਂ ਸੰਸਕ੍ਰਿਤ ਹੀਣੀ (ਮੁਹਤਾਜ) ਹੈ । [5](ਦੀ) ਸਿਖਿਆ। [6]ਜਦੋਂ ਪੜ੍ਹਕੇ (ਤੁਸੀਂ) ਸ਼ਲੋਕ ਉਚਾਰਦੇ ਹੋ। [7]ਯਾਂ ਤੇ ਭਾਖਾ ਨੂੰ ਹੀ ਮੂਲ ਜਾਣੋ । [8]ਭਾਖਾ ਦਾ ਪੜ੍ਹਨਾ ਸ਼ੁਭ ਹੈ ਤੇ ਕਠਨ ਕੁਛ ਨਹੀਂ। [9]ਕਠਨ ਮੋਹ ਦੀ ਸੈਨਾ ਨੂੰ ਜੋ ਕਟਦੀ ਹੈ ਲੈ ਦੇਕਰ ਭਾਵ ਫੜ ਲ ਫੜ ਲੋ ਕਰਕੇ। (ਅ) ਫੌਰਨ, ਹੱਥੋ ਹੱਥੀ। *ਪਾ:—ਸਹਸਕ੍ਰਿਤ।

[ਪਿਛਲੇ ਪੰਨੇ ਦੀ ਬਾਕੀ ਟੂਕ]

ਸਾਲਗਰਾਮ ਲੈ ਬੈਠਣਾ ਤੇ ਮਾਲਕ ਅੱਗੇ ਨਾ ਝੁਕਣਾ ਸਗੋਂ ਉਨ੍ਹਾਂ ਤੋਂ ਮੱਥੇ ਦੀ ਆਸ ਕਰਨੀ ਅਸਿਛਵ ਬਾਤਾਂ ਹਨ। ਸਾਡੇ ਦੇਖਦੇ ਠਾਕਰਾਂ ਵਾਲੇ ਬ੍ਰਾਹਮਣ ਆਮੁਲੀ ਸਰਧ੍ਹਾਂ ਦੇ ਪ੍ਰਕ੍ਰਮਾਂ ਵਿਚ ਆਯਾ ਉਠ ਉਠ ਕੇ ਅਦਬ ਕਰਦੇ ਹੁੰਦੇ ਸਨ। ਫਿਰ ਗੁਰੂ ਜੀ ਦੇ ਸ਼ਬਦ ਤੋਂ ਤਸੱਲੀ ਹੋ ਜਾਂਦੀ ਹੈ ਕਿ ਬੁੱਤਾਂ ਦਾ ਡੱਬਾ ਪ੍ਰਕ੍ਰਮਾਂ ਵਿਚ ਦੇਖਕੇ ਗੁਰੂ ਜੀ ਕਦੇ ਉਸ ਨੂੰ ਓਥੇ ਨਾ ਰਹਿਣ ਦੇਂਦੇ। ਮੂਰਤ ਵਾਹਿਗੁਰੂ ਦੇ ਮੰਦਰ ਵਿਚ ਦੀਨ ਦਾ ਵਾਲੀ ਆਪ ਕਦ ਬੁਤ ਰੱਖਣ ਦੇਂਦਾ ਸੀ। ਮਹਿਮਾ ਪ੍ਰਕਾਸ਼ ਵਿਚ ਵੀ ਇਹ ਪ੍ਰਸੰਗ ਨਹੀਂ ਹੈ।

ਅਤਿਰਥੀ[1] ਹੁਇ ਲਰਤਿ ਨ ਚਹਤਿ ਸਹਾਇ। ਅਨਗਿਨ ਸ਼ੱਤ੍ਰੂ ਸੈਨ ਕੋ ਨਾਸਹਿ ਜੁੱਧ ਮਚਾਇ ॥੨੧॥ ਸੰਸਕ੍ਰਿੱਤਿ ਭੁਮਰੀ ਜੁ ਹੈ ਰਥੀ ਮੋਹਾਂਰਥਿ ਦੋਇ[2]।ਚਹਿ ਸਹਾਇ ਰਨ ਮਹਿੰ ਲਰਹਿਇਕ ਮਹਿੰ ਸ਼ਕਤਿ ਨ ਹੋਇ॥੨੨॥ ਭਾਖਾ ਕੋ ਲੈ ਸੰਗ ਨਿਜ ਸਿੱਖਜਨ ਕੋ ਸਮੁਝਾਇ।ਮੋਹ ਕਟਕ ਤਬਿ ਜੀਤ ਹੈ ਗਤਿ ਦੇ ਜੋਨ ਕਮਾਇ॥੨੩॥ਜੇ ਕਰਿ ਸੁਰਬਾਨੀ ਕਹੈਂ ਇਸਕੋ ਫਲ ਅਧਿਕਾਇਤਾਂ ਪਰਿ ਪੰਡਿਤ ਕਾਨ ਸੁਨਿ, ਦੇਹਿੰ ਸੰਦੇਹਿ ਮਿਟਾਇ॥੨੪॥ਸਤਿਗੁਰ ਪ੍ਰਭੁ ਪ੍ਰਿਯ ਭਗਤ ਜੇ ਤਿਨ ਕੇ ਬਾਕ ਸਮਾਨ[3]।ਸੁਰਬਾਨੀ ਨਹਿ ਹੋਤਿ ਹੈ, ਇਹ ਤੋ ਬਿਦਤ ਜਹਾਨ ॥੨੫॥ ਕਰਮ ਕਾਂਡ ਮੈਂ ਸੁਰ ਚਹੈਂ ਨਰ ਕੋ ਦੇ ਉਪਦੇਸ਼।ਸੁਰਗਨ ਰਕਛਿਰ ਫਿਰ ਜਨਮਸੁਖ ਦੁਖਲਹੈਬਿਸ਼ੇਸ਼॥੨੬॥ਸਤਿਗੁਰ ਗਯਾਨ ਦ੍ਰਿੜਾਇ ਕਰਿ ਬੰਧਨ ਕਾਟਹਿ ਜੀਵ[4]। ਯਾਂਤੇ ਜਾਨਹੁ ਮਿਸਰ ਜੂ! ਕੋ ਘਟਿ,ਕੋ ਬਧਿ ਥੀਵ[5]?॥੨੭॥ ਸ਼ੁਭ ਉਪਦੇਸ਼ ਜੁ ਸ਼ੋਯਦੇ ਸੰਸਕ੍ਰਿਤ ਭਾਖਾ ਕੋਇ[6]।ਕਹੇ ਕੁਰੀਤਿ ਜੁ ਦੁਹਨਿ ਮਹਿੰ ਮਾਨੇ[7]ਅਧੁਗਤਿ ਹੋਇ॥੨੮॥ ਪਾਤ੍ਰ ਮਝਾਰ ਅਹਾਰ ਸ਼ੁਭ ਖੈਬੇ ਤ੍ਰਿਪਤੀ ਜਾਂਹਿ[8]।ਜੇ ਬਿਖ ਪਾਇ ਅਚਾਈਏ ਮ੍ਰਿਤਕ ਨਰਕ ਕੋ ਪਾਂਹਿ॥੨੯॥ਕਿਮ ਸੰਸਕ੍ਰਿੱਤਿ ਕੋ ਅਧਿਕਤਾ ਕਹੈਂ,ਲਹੈ ਨਹਿ ਰੀਤਿ[9]।ਪਠਿਬੇ ਤੇ ਹੈਂਕਾਰ ਹੈ ਨਹੀਂ ਨੰਮ੍ਰਤਾ ਚੀਤ॥੩੦॥ਬਿਨਾ ਗਰੀਬੀ ਭਗਤਿ ਨਹਿੰ ਜਿਸ ਤੇ ਕਲਿ ਮਹਿੰ ਸ਼ੋਧ[10]। ਟਿੱਬਹਿ ਉੱਚ ਨ ਜਾਮਈ ਕ੍ਰਿਸ਼ੀ[11]ਬੀਜ ਜੋ ਦੇਯ ॥ ੨੧ ॥ ਸੰਸਕ੍ਰਿੱਤ ਕੀ ਬਾਰਤਾ ਅਪਰ ਸੁਨਹੁ ਮਨ ਲਾਇ। ਮੁਨਸਬ[12]ਹੋਇ ਬਿਚਾਰੀਏ ਕਰਿਬੇ ਪੱਖਨ ਬਿਹਾਇ[13]॥੩੨॥ ਕਿਹ ਕਿਹ ਕੋ[14] ਅਧਿਕਾਰ ਹੈ ਸਭਿਨਿ ਸੁਨਾਵਹੁ ਨਾਂਹਿ। ਬਿਚ ਅਧਿਕਾਰਨਿ ਬੁਧਿ ਬਡ[15]ਤੋ ਸਮਝਹਿ ਕਛੁ ਤਾਂਹਿ॥੩੩॥ਸੁਮਤਿਵੰਤ ਅੱਭ੍ਯਾਸਹੀ[16] ਤੋ ਪੰਠਿ ਜਾਨੈ ਸੋਇ।ਕਰਿ ਅੱਭ੍ਯਾਸ ਕਮਾਇਕੋਤਿਸਕੋ ਫਲ ਤਬਿ ਹੋਇ॥੩੪॥ ਲਾਖਹੁੰ ਮਹਿੰ ਨਰ ਪਾਇ ਕੋ ਜੇ ਸਭਿ ਬਿਧਿ ਬਨਿ ਜਾਇ[17]। ਅਪਨਿ ਸ਼ੋਧ

[1]ਅਤਿਰਥੀ ਸੂਰਮਾ। [2]ਰਥੀ ਹੈ ਤੇ ਦੂਜੀ (ਭਾਖਾ) ਮਹਾਰਥੀ ਹੈ। [3]ਸਦਰਸ਼। [4]ਜਾਵ ਦੇ [5]ਕਿਹੜੀ (ਬਾਣੀ) ਘਟ ਹੈ ਤੇ ਕਿਹੜੀ ਵਧ, ਭਾਵ ਸ੍ਰੇਸ਼ਟ ਹੈ। [6]ਸੰਸਕ੍ਰਿਤ ਤੇ ਭਾਖਾ ਵਿਚੋਂ ਕੋਈ। [7]ਮੰਨਿਆਂ। [8]ਜਿਸਦੇ ਖਾਣ ਨਾਲ ਰੱਜ ਹੁੰਦਾ ਹੈ। [9]ਰੀਤੀ ਨੂੰ ਨਾ ਜਾਣਦਾ ਹੋਇਆ ਕਿਵੇਂ ਤੂੰ ਸੰਸਕ੍ਰਿਤ ਦੀ ਵਿਸ਼ੇਸ਼ਤਾ ਕਹਿੰਦਾ ਹੈਂ। [10]ਕਲਜੁਗ ਵਿਚ ਮੁਕਤੀ ਹੁੰਦੀ। [11]ਉੱਚੇ ਟਿਬੇ ਤੇ ਜੰਮਦੀ ਹੀ ਨਹੀਂ ਖੇਤੀ। [12]ਨਜਾਉਂ ਕਰਤਾ। [13]ਪੱਖ ਕਰਨਾ ਦੂਰ ਕਰਕੇ। [14](ਸੰਸਕ੍ਰਿਤ ਵਿਚ) ਕਿਸੇ ਕਿਸੇ ਨੂੰ। [15]ਅਧਿਕਾਰੀਆਂ ਵਿਚੋਂ ਭੀ ਬੜੀ ਬੁਧੀ (ਵਾਲਾ ਹੋਵੇ)। [16]ਅਭ੍ਯਾਸ ਕਰਦਾ ਹੈ। [17]ਜੇ (ਪੜ੍ਹ ਲੈਣ ਦੀਆਂ) ਸਾਰੀਆਂ ਵਿਧੀਆਂ ਬਣ ਜਾਣ ਤਾਂ ਲੱਖਾਂ ਵਿਚੋਂ ਕੋਈ (ਵਿਰਲਾ) ਮਨੁਖ (ਸੰਸਕ੍ਰਿਤ ਪੜ੍ਹਕੇ)ਪਰਮੇਸ਼ੁਰ ਨੂੰ ਪਾਉਂਦਾ ਹੈ।

ਸੋ ਕਰਿ ਸਕਹਿ ਅਪਰਨਿ ਕੋ ਕਜਾ ਪਾਇ[1]॥੨੫॥ ਜਥਾ ਕੂਪ ਕੋ ਨੀਰ ਲੇ ਇਕ ਨਰ ਬੋਵੈ ਖੇਤ। ਸਿੰਚਤਿ ਸ਼੍ਰਮਕਰਿ ਨਿਤਾ ਪ੍ਰਤਿ ਤੌ ਕੁਛ ਨਿਜ ਕਰ ਲੈਤ ॥੨੬॥ ਅਬਿ ਭਾਖਾ ਕੀ ਬਾਤ ਸੁਨਿ ਸਰਬ ਜਾਤਿ ਅਧਿਕਾਰ। ਲਘੁ ਦੀਰਘ ਬੁਧਿ ਸਭਿ ਸੁਨੈਂ ਸਮਝੈਂ ਸਾਰ ਅਸਾਰ॥੨੭॥ਬਹੁਤ ਨਹੀਂਅੱਭਜਾਸ ਚਹਿੰ ਥੋਰਨਿ ਦਿਨ ਮਹਿੰ ਜਾਨਿ। ਊਚ ਨੀਚ ਪਠਿ ਕਿਧੌਂ ਸੁਨਿ ਭਗਤਿ ਕਰਹਿੰ ਹਿਤ ਠਾਨਿ ॥੨੮॥ ਸਭਿ ਪਾਵਹਿੰ ਕੱਲਜਾਨ ਕੋ ਜਾਤਿ ਸਨਾਤਿ[2] ਅਨੇਕ। ਸਿਮਰਨ ਕਰਿ ਸਤਿਨਾਮ ਕੋ ਸਾਰ ਅਸਾਰ ਬਿਬੇਕ[3]॥੨੯॥ ਜੈਸੇ ਜਲਧਰ[6] ਉਮਡ੍ਹਿ ਕੈ ਬਰਖਾ ਕਰਿ ਇਕ ਸਾਰ। ਸੁੱਧਿ ਮਲਿਨ ਉਚਨੀਚ ਥਲ ਜਲ ਪ੍ਰਾਪਤਿ ਪਰ ਧਾਰ[5]॥੩੦॥ਪਸੁ ਪੰਛੀ ਸਭਿ ਥਲ ਬਿਖੈ ਸੁਖ ਪਾਯੋ ਸਭਿ ਜੀਵਾਬਨ ਤ੍ਰਿਣ ਹਰੀਆਵਲਿ ਭਏ,ਤਪਤ ਮਿਟੀ ਹਿਤਥੀਵ[6]॥੩੧॥ ਪੁਰਿਗ੍ਰਾਮਨਿ ਖੇਤਨਿ ਬਿਖੈ ਸਭਿਪ੍ਰਮੁਦਤਿ ਇਕਸਾਰ।ਤ੍ਰਿਪਤਿ ਭਏ ਇਕ ਬਾਰਹੀ ਜਹਿੰ ਕਹਿੰ ਕਹਿੰ ਜੈਕਾਰ॥੩੨॥ਸ਼੍ਰੀ ਗੁਰ ਕੀ ਬਾਨੀ ਤਥਾ ਸਭਿ ਜਾ-ਤਿਨਿ ਇਕ ਸਾਰ।ਊਚ ਨੀਚ ਪਠਿ ਕਿਧੌਂ ਸੁਨਿ ਭਏ ਸ਼ੋਖ ਅਧਿਕਾਰ॥੩੩॥ ਮਲਿਨ ਕਿਧੌਂ ਸੁਚ ਹੋਇ ਕਰਿ[7] ਸਿਮਰਹਿ ਸ਼੍ਰੀ ਸਤਿਨਾਮ। ਪ੍ਰਾਪਤਿ ਹੋਵਹਿ ਮੁਕਤਿ ਤਿਨ ਬਿਧਿ ਸੁਖੇਨ ਅਭਿਰਾਮ[8]॥੩੪॥ ਜਲਧਰ ਬਰਖਾ ਅਧਿਕ ਹੈ ਕਿਧੌਂ ਕੂਪਜਲ ਹੋਇ?ਪੰਡਿਤ ਕਹਹੁਬਿਚਾਰ ਕੈ,ਪੱਖਨ ਨਕੀਜੈ ਕੋਇ[9]॥ ੩੫॥ਇੱਤਜਾਦਿਕ ਸੁਨਿ ਬਾਕ ਕੋ ਬੋਲ ਨ ਦਿਜਤੇ ਆਇ। ਮੁਨਸਬ ਹੁਇ ਪਖ ਤਜਾਗ ਕਰਿ ਕਰਿ ਬਿਚਾਰਿ ਸੁਖ ਪਾਇ ॥੩੬॥ ਬਾਦ ਛੋਰਿ ਗੁਰ ਓਰ ਪਿਖ,ਜੁਗ ਕਰ ਜੋਰਿ ਬਖਾਨ। [4]ਤੁਮ ਦਾਤਾ ਸਭਿ ਜਗਤ ਕੇ ਹਮਰੋ ਬਾਦ ਗੁਮਾਨ॥੩੭॥ਸਿੱਖਨ ਕਰਹੁ,ਦੁਰਮਤਿ ਹਰਹੁ,ਮੋਕਹੁਲਖਿਕਰਿ ਦਾਸਕ੍ਰਿਪਾ ਸਿੰਧੁ ਮੈਂ ਬੂੰਦ ਸਮ ਕਜਾ ਕਰਿਹੌਂ ਸਮਤਾਸੁ[5]॥੩੮॥ਬਡ੍ਹੇ ਭਾਗ ਜਾਗੇ ਅਬਹਿ ਮੇਲ ਭਯੋ ਤੁਮ ਸਾਥ। ਦੇ ਆਪਨਿ ਉਪਦੇਸ਼ ਕੋ ਕੀਜਹਿ ਮੋਹਿ ਸਨਾਥ[7]। ੩੯॥ਇਮਕਹਿ ਪਗ ਪੰਕਜ ਗਹੇ ਤਜਾਗ ਜਾਤਿ ਹੰਕਾਰ।ਸੰਕਟ ਬਸਿਨਿਜ ਜੀਵ ਲਖਿ–ਗੁਰ ਪੂਰਨ ਅਵਤਾਰ[10] ॥੪੦॥ ਕਰਹਿੰ ਉਧਾਰਨਿ ਕਸ਼ਟ ਤੇ ਬਧਨ ਕਾਟਹਿੰ ਮੋਰ। ਮਹਾਂ ਕ੍ਰਿਪਾਲ ਸੁਸ਼ੀਲ ਹੈਂ ਹਰਹਿੰ ਆਪਦਾ ਘੋਰ–॥

[1](ਉਸਤੋਂ) ਹੋਰਨਾਂ ਨੂੰ ਕੀ ਪ੍ਰਾਪਤ ਹੋ ਸਕਦਾ ਹੈ। [2]ਜਾਤ=ਚਾਰ ਵਰਨ । ਸਨਾਤ=ਚਾਰ ਵਰਨ ਤੋਂ ਨੀਵੇਂ ਚੰਡਾਲ ਆਦਿ। [3](ਦਾ) ਵਿਚਾਰ । [4]ਬਦਲ। [5]ਧਾਰ ਪੈਕੇ । [6]ਸੁਖ ਹੁੰਦਾ ਹੈ। [7]ਮਲੇ ਅਥਵਾ ਸੁੱਚੇ ਹੋਕੇ। [8]ਸੁੰਦਰ ਸੌਖੀ ਬਿਧੀ ਕਰਕੇ। [9]ਮੈਂ ਕੀ ਕਰ ਸਕਦਾ ਹਾਂ (ਆਪਦੀ) ਬਰਾਬਰੀ। [10]ਗੁਰੂ ਜੀ ਪੂਰਨ ਅਵਤਾਰ ਹਨ।

੪੧॥ਦੀਨ ਭਯੋ ਬਿਨਤੀ ਭਨਤਿ ਭਾਉ ਭਗਤਿ ਚਿਤ ਭੀਨ। ਭਾਗ ਕ੍ਰੁਰ ਜਿਸ ਭਾਲ ਕੇ ਜਾਗੇ ਕਲਮਲ ਹੀਨ॥੪੨॥ਸ਼੍ਰੀ ਸਤਿਗੁਰ ਅਰਜਨ ਭਨਯੋ 'ਤੁਮ ਉੱਤਮ ਦਿਜ ਜਾਤਿ। ਸਿਮਰਹੁ ਸ਼੍ਰੀ ਸਤਿਨਾਮ ਕੋ ਲਿਵ ਲਗਾਇ ਦਿਨ ਰਾਤ' ॥ ੪੩ ॥ ਬਿੱਪ੍ਰ ਕਹਯੋ 'ਤ੍ਰਿਸਕਾਰ ਮੈਂ ਤੁਮਰੋ ਕੀਨਿ ਮਹਾਨ। ਬਖਸ਼ਹੁ ਮੇਰੀ ਭੂਲ ਕੋ ਦਾਤਾ ਸਕਲ ਜਹਾਨ॥੪੪॥ਸੁੰਦਰ ਪਦ ਅਰਬਿੰਦ ਮ੍ਰਿਦੁ ਜਲ ਸੋਂ ਇਨਹੁ ਪਖਾਰਿ[1]। ਦੀਜੈ ਮੈਂ ਮੁਖ ਪਾਨ ਕਰਿ ਬਨੌਂ ਸਿੱਖ ਹਿਤ ਧਾਰਿ'॥੪੫॥ਸ਼੍ਰੀ ਗੁਰੁ ਅਰਜਨ ਦੇਵ ਨੇ ਜਾਨਯੋ ਸ਼ਰਧਾ ਮਾਂਹਿ।ਚਰਨਾਂਮ੍ਰਿਤ ਦੇ ਦਾਸ ਕਿਯ ਸਭਿ ਬਿਕਾਰ ਹਰਿ ਤਾਂਹਿ ॥ ੪੬ ॥ ਲਿਵ ਲਾਗੀ ਸਤਿਨਾਮ ਸੋਂ ਰਸਨਾ ਨੇ ਰਸ ਪਾਇ। ਅਧਿਕਾਰੀ ਭਾ ਗਯਾਨ ਕੋ ਸ਼੍ਰੀ ਗੁਰ ਕਰੁਨਾ ਪਾਇ ॥੪੭॥ ਚਾਰ ਪਦਾਰਥ ਪਾਇ ਕੈ ਦਿਜਬਰ ਭਯੋ ਨਿਹਾਲ। ਸੁਜਸੁ ਕਰਤਿ ਗੁਰਕੋ ਸਦਾ ਮਹਿਮਾਲਖੀਬਿਸਾਲ॥੪੮॥ਬਿੱਪ੍ਰ ਸੈਗਪਰਸੈਗ ਇਮ ਹੋਯੋ ਗੁਰੂ ਕ੍ਰਿਪਾਲ[2]।ਅਬਿ ਆਗਲਇਤਿਹਾਸਕੋ ਸ਼ੋਭਾ ਸੁਨੋ ਰਸਾਲ[3]

॥ ੪੯ ॥ ਕਿਤਿਕ ਸਮਾਂ ਬੀਤਯੋ ਤਹਾਂ ਰਹੇ ਗੁਰੂ ਇਸ ਰੀਤਿ। ਸਿੱਖਨ ਹੋਇਂ ਬਹੁ ਆਨ ਕਰਿ ਪਗ ਪੰਕਜ ਕਰਿ ਪ੍ਰੀਤਿ॥੫੦॥ ਸ਼੍ਰੀ ਅੰਮ੍ਰਿਤਸਰ ਕੇ ਨਗਰ ਬਹੁਤ ਬਸਾਵਨਿ ਕੀਨਿ । ਸੇਵਹਿੰ ਸ਼੍ਰੀ ਗੁਰ ਦੇਵ ਕੋ ਅਹੰਮੇਵ ਤੇ ਹੀਨ ॥ ੫੧ ॥ ਸੁਧਾ ਸਰੋਵਰ ਏਕ ਦਿਸਿ ਦੂਜੀ ਦਿਸ਼ ਨਿਜ ਧਾਮ। ਰਚਯੋ ਬਜ਼ਾਰ ਦੁਕਾਨ ਕਰਿ ਹੋਤਿ ਬਨਜ ਕੋ ਕਾਮ॥੫੨॥ ਧਨੀ ਬਨਕ ਬਹੁ ਬਸੇ ਤਹਿੰ ਗੁਰ ਕੇ ਬਾਕਨਿ ਮਾਨਿ । ਸੌਦਾ ਲੇ ਸਭਿ ਭਾਂਤਿ ਕੋ ਪੂਰਨ ਕਰਹਿੰ ਦੁਕਾਨ ॥੫੩॥ ਇਕ ਦਿਨ ਇਕਠੇ ਬਨਕ ਹੁਇ ਸਭਿ ਆਏ ਗੁਰਪਾਸਿ। ਪ੍ਰਥਮ ਨਮੋ ਕਰਿ ਕਹਤਿ ਭੇ ਹਾਥ ਜੋਰਿ ਅਰਦਾਸ॥੫੪॥'ਸ਼੍ਰੀ ਗੁਰ ਤੁਮਰੇ ਮਾਨਿ ਬਚ ਬੈਠੇ ਰਚਯੋ ਬਜ਼ਾਰ[4]।ਨਹੀਂ ਬਨਜ ਕੁਛ ਹੋਤਿ ਹੈ ਖਾਵਹਿੰ ਕੁਤੋ ਅਹਾਰ॥੫੫॥ਨਹਿੰ ਗਾਹਕ ਆਵਹਿੰ ਕਬਹੁ ਬਿਕਹਿ ਬਸਤੁ ਨਹਿੰ ਕਾਹਿ। ਬਿਨ ਲੇਵਾ ਦੇਵੀ ਕਰੇ ਦਰਬ ਕਹਾਂ ਤੇ ਪਾਂਹਿੰ' ॥੫੬॥ ਸੁਨਿ ਸ਼੍ਰੀ ਅਰਜਨ ਨਾਥ ਜੀ ਬਨਕਨਿ ਸੰਗ ਬਖਾਨ।'ਨਿਤਪ੍ਰਤਿ ਸ਼੍ਰੀ ਦਰਬਾਰ ਮਹਿੰ ਮਸਤਕ ਟੇਕਹੁ ਆਨਿ ॥੫੭॥ ਇਕ ਬਿਰਾਟਿਕਾ[5] ਦੋਇ ਤ੍ਰੈ ਚਹੁ ਪੰਚਮ ਲੇ ਹਾਥ। ਯਥਾ ਸ਼ਕਤਿ ਧਨ ਭੇਟ ਦਿਹੁ ਭਾਉ ਭਗਤਿ ਕੇ ਸਾਥ॥੫੮॥ਬਹੁਰ ਕਰਹੁ

[1]ਧੋਕੇ। [2]ਕ੍ਰਿਪਾਲ ਦਾ। [3]ਸੁੰਦਰ (ਇਤਿਹਾਸ) ਨੂੰ। [4]ਬੈਠੇ ਹਾਂ (ਜੋ ਤੁਸਾਂ) ਬਾਜ਼ਾਰ ਬਣਾਯਾ ਹੈ। [5]ਕਉਡੀ।

ਬਿਵਹਾਰ ਕੋ ਸਗਰੇ ਬਾਸੁਰ ਮਾਂਹਿ।ਸੰਧਜਾ ਪੁਨਿ ਬੰਦਨ ਕਰਹੁ ਦੇਹੁ ਪ੍ਰਦੱਛਨ ਜਾਹਿ[1]॥੫੬॥ਹੋਹਿ ਬਨਜ ਨਿਜ ਅਧਿਕ ਹੀ ਧਨੀ ਬਨਹੁ ਸੁਖੁਪਾਇ। ਪੁੱਤ੍ਰ ਪੌਤ੍ਰ ਜੁਤ ਫਲਹੁਗੋ ਸੰਸੈ ਦੇਹੁ ਮਿਟਾਇ[2] ॥੬੦॥ ਸੁਨਿ ਕੈ ਸਭਿ ਕਰ ਜੋਰਿ ਕੈ ਮਾਨਿ ਤਿਸੀ ਬਿਧਿ ਕੀਨਿ। ਚਲਜੋ ਬਨਜ ਧਨ ਗਨ ਭਯੋ ਪ੍ਰਾਪਤਿ ਕੇ ਸੁਖ ਪੀਨ* ॥ ੬੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਬ੍ਰਿੱਧ' ਪ੍ਰਸੰਗ ਬਰਨਨੰ ਨਾਮ ਏਕ ਊਨ ਤ੍ਰੈਂਸਤੀ ਅੰਸੂ ॥ ੨੯ ॥

੩੦. [ਸ਼੍ਰੀ ਹਰਿ ਗੋਵਿੰਦ ਜੀ ਨੂੰ ਤਾਪ ਦਾ ਖੇਦ]।

ਚੌਪਈ॥ਸ਼੍ਰੀ ਗੁਰੁਹਰਿ ਗੋਬਿੰਦਜੀ ਖੇਲਤਿ ਲਰਕਨਿਸੰਗ।ਅਜਰਬਿਹਾਰਤਿ[3] ਦੌਰਤੇ ਦੇਖਤਿ ਜਨਨੀ ਰੰਗ॥੧॥ ਤੋਟਕ ਛੰਦ ॥ ਤਨ ਭੂਖਨ ਚਾਰੁ ਅਦੂਖਨ ਕੇ। ਪਿਖਿ ਨਾਸ਼ਕ ਬ੍ਰਿੰਦ ਕਲੁਖਨਿ ਕੇ। ਸੁਖ ਦੇਤਿ ਮਹਾਂਸਿਖ ਦਾਸਨਿ ਕੋ। ਰਹਿਂ ਸੰਗ[4]ਅੱਗਜਾਨ ਬਿਨਾਸ਼ਨਕੋ॥੨॥ਦਰਸੈਤਿ ਭਲੇ ਪਰਸੰਤਿ ਪਗੀ।ਹਰਖੰਤਿ ਰਿਦੈਹਰਿ ਪੰਥ ਲਗੀਂ।ਫਲ ਦੇਖਨਿ ਕੋ[5]ਬਡ ਪਾਵਤਹੈਂ।ਤਜਿ ਬ੍ਰਿੰਦ ਬਿਕਾਰ ਸੁਹਾਵਤਿ ਹੈਂ॥੩॥ਇਮ ਕੇਤਿਕ ਦਜੋਸ ਬਿਤੀਤ ਗਏ।ਬਡ ਭਾਲ ਸ਼ਰੀਰ ਸੁ ਹੋਤਿ ਭਏ । ਤਨ ਧਾਰਨਿ ਕੋ[6]ਜਿਨ ਸ੍ਰਾਂਗ ਲਯੋ। ਨਿਰਬਾਹਤਿ ਤੈਸਿਯ ਰੀਤਿ ਕਯੋ॥੪॥ਇਕ ਦਜੋਸ ਚਢਜੋ ਤਨੁ ਤਾਪ ਮਹਾਂ।ਬਹੁਕੰਪਤਿ ਅੰਗ ਸੰਤਾਪ ਲਹਾ।ਬਹੁ ਬਾਰਹਿ ਬਾਰਿ[7]ਸੁ ਪਾਨਿਕਰੈਂ। ਮੁਖ ਸੂਕਤਿ ਜਾਤਿ ਨ ਹੋਤਿ ਖਿਰੈ[8] ॥ ੫ ॥ ਪਿਖਿ ਗੰਗ ਸੁ ਬਜਾਕੁਲ ਨੰਦਨ ਕੋ। ਸੁਧਿ ਭੇਜ ਦਈ ਜਗਬੰਦਨ ਕੋ। ਢਿਗ ਬੈਠਿ ਰਹੀ ਦੁਖ ਪਾਵਤਿ ਹੈ।ਪ੍ਰਿਯ ਪੁੱਤ੍ਰ ਪਿਖੈ ਤਪਤਾਵਤ ਹੈਂ[9]॥੬॥ਨਿਜ ਹਾਥ ਲਗਾਇ ਰਹੀ ਤਨ ਕੋ।ਸੁਧਿ ਬੂਝਤਿ,ਪੀਰ ਬਡੀ ਮਨਕੋ।ਇਤਨੇ ਮੈਂ ਸ਼੍ਰੀ ਗੁਰ ਆਪ ਅਏ। ਨਿਜ ਨੰਦਨ ਦੇਖਿ ਸਮੀਪ ਭਏ॥੭॥ਮਨ ਬਜਾਕੁਲ ਗੰਗ ਬਿਸ਼ਾਲ ਲਖੀ।ਦ੍ਰਿਗ ਢੌਰਤਿ[10]ਹੇਰਤਿ ਨੰਦ ਦੁਖੀ। ਤਜਿ ਖਾਨ ਰੁ ਪਾਨ ਬਿਸੂਰਤਿ ਹੈ। ਚਿਤ ਚਿੰਤ ਮਨੋ ਇਹ ਮੂਰਤਿ

---

[1]ਪ੍ਰਕਰਮਾ ਜਾਕੇ। [2]ਵੇਹੜੇ ਵਿਚ ਵਿਚਰਦੇ ਹਨ। [3]ਅੰਗ ਸੰਗ ਰਹਿਕੇ (ਅ) (ਕਈ) ਸਿਖ ਨਾਲ ਰਹਿੰਦੇ ਹਨ। [4]ਪਰਮੇਸ਼ੁਰ ਦੇ ਰਾਹ ਲਗਦੇ ਹਨ। [5]ਦਰਸ਼ਨ ਦਾ ਫਲ। [6]ਮਨੁਖ ਸਰੀਰ ਧਾਰਨ ਦਾ। [7]ਬਹੁਤ ਵੱਰੀ ਜਲ। [8]ਟਿਕਾਉ ਨਹੀਂ ਹੁੰਦਾ। [9]ਪਿਆਰੇ ਪੁੱਤ੍ਰ ਦਾ ਤਾਪ ਵੇਖਕੇ ਦੁਖੀ ਹੁੰਦੀ ਹੈ (ਅ) ਤਪਤਾਵਤ ਹੈ=.....ਨੂੰ ਤਾਪ ਤਪਾ ਰਿਹਾ ਹੈ। [10]ਹੰਝੂ ਆਂਵਦੇ ਹਨ।

*ਇਹੋ ਜਿਹਾ ਪ੍ਰਸੰਗ ਰਾਸ ਵੇ, ਅੰਸੂ ੫੪, ਅੰਕ ੨੭ ਵਿਚ ਬੀ ਆ ਚੁਕਾ ਹੈ। ਹੋ ਸਕਦਾ ਹੈ ਕਿ ਹੋਰਨਾਂ ਚਪਾਰੀਆਂ ਦੁਬਾਰਾ ਬਿਨੈ ਕੀਤੀ ਹੋਵੇ।

ਹੈ[1]॥੮॥ਨਹਿ ਆਨ ਬਿਖੈ ਮਨ ਕਾਰਜ ਕੋ[2]। ਇਮ ਸੈਕਟ ਦੇਖਿ ਸੁ ਆਰਜ ਕੋ[3]। ਢਿਗ ਬੈਠਿ ਗਏ ਕਰੁਨਾ ਕਰਿ ਕੈ।ਸੁਤਿ ਦੇਹ ਸੁ ਤਾਪ ਰਹਜੋ ਚਰਿ ਕੈ॥੯॥ਗਨ ਦਾਸ ਪਿਖੇ ਦੁਖ ਪਾਵਤਿ ਹੈਂ। ਮੁਰਝਾਇ ਕਛੂ ਨ ਸੁਹਾਵਤਿ ਹੈ। ਸਭਿਹੂੰਨਿ ਮਨੋ ਜਰ ਜੀਵਨ ਕੀ[4]।ਮਨ ਆਨੰਦਦੀਰਘ ਥੀਵਨ ਕੀ[5]॥੧੦॥ ਇਮ ਸ਼੍ਰੀ ਗੁਰ ਦੇਖਿ ਬਿਸ਼ੇਖ ਦੁਖੀ[6]। ਪਰਵਾਰ ਅਧਾਰ ਸਭੀ ਬਿਲਖੀ[7]। ਤਜਿ ਆਨ ਉਪਾਵ ਬਡੇ ਜਗਕੇ।ਪਰਮੇਸ਼ੁਰ ਪ੍ਰੀਤਰਹੀ ਲਗਕੇ॥੧੧॥ਸਤਿ-ਨਾਮ ਸੁ ਮੰਤ੍ਰ ਮਹਾਂ ਜਪਿਕੈ।ਬਡ ਦਾਰੁਨ ਕਾਰਨ ਜੋ ਤਪਕੈ[8]।ਕਰ ਸ਼੍ਰੀਗੁਰ ਫੇਰਨਿ ਕੀਨਿ ਜਬੈ।ਮੁਖ ਪੈ ਤਨ ਪੈ,ਹਤਿ ਤਾਪ ਤਬੈ॥੧੨॥ਨ ਰਹਜੋ ਤਪ ਯੌਂ ਤਤਕਾਲ ਹਯੋ।ਉਠਿ ਸ਼੍ਰੀ ਹਰਿ ਗੋਬਿੰਦ ਬੈਠਿਗਯੋ।ਜਿਮ ਪੂਰਬ ਖੇਲਤਿ ਮੋਦ ਧਰੇ। ਤਿਸ ਰੀਤਿ ਮਹਾਂ ਹਰਿਖੀਤਿ ਢਿਰੇ ॥੧੩॥ ਪਰਵਾਰ ਨਿਹਾਰਿ ਅਨੰਦ ਭਯੋ।ਸਮੁਦਾਇ ਮਿਲੇ ਉਤਸਾਹ ਕਯੋ।ਸਭਿ ਸ਼੍ਰੀ ਗੁਰ ਕੋ ਕਰ ਜੋਰ ਕਹੈਂ। 'ਦੁਖ ਬ੍ਰਿੰਦ ਤੁਮਾਰਿ ਅਧੀਨ ਰਹੈਂ ॥੧੪॥ ਜਿਮ ਰਾਵਰ ਕੀ ਲਖਤੇ ਮਰਜ਼ੀ।ਤਿਮ ਹੋਤਿ ਸਭੈ, ਭਨਤੇ ਅਰਜ਼ੀ। ਨਹਿ ਆਪ ਕਛੂ ਕਰਿ ਸਾਕਤਿ ਹੈਂ।ਪਦਧੂਲ ਜਮਾਦਿਕ ਤਾਕਤਿ ਹੈਂ[9]॥੧੫॥ਸੁਨਿ ਸ਼੍ਰੀ ਗੁਰ ਨਾਮਬਿਸ਼ੇਸ਼ਤਿ ਹੈਂ[10]।ਸਿਖ ਸੰਗਤਿ ਕੋ ਉਪਦੇਸ਼ਤਿ ਹੈਂ। 'ਇਹ ਮੰਤ੍ਰ ਮਹਾਂ ਸਤਿਨਾਮ ਅਹੈ। ਨਿਜ ਜੀਹ ਜਪੈ ਜੁ ਅਰੋਗ ਚਹੈ ॥ ੧੬ ॥ ਤਨ ਤਾਪ ਕਹਾਂ ਇਸ ਤੇ ਜੁ ਰਹੈ।ਜਗ[11] ਤੀਨਹੁ ਤਾਪਨਿਖਾਪਦ ਹੈ[12]।ਮੁਖਧੰਨ,ਜਪੈ ਸਤਿਨਾਮ ਸਦਾ। ਕਿਹ ਸੈਕਟ ਹੋਨਿ ਨ ਦੇਤਿ ਕਦਾ ॥੧੭॥ ਬਡ ਭਾਗ ਭਰੇ ਲਿਵ ਲਾਵਤਿ ਹੈਂ। ਦੁਖ ਲੋਕ ਪ੍ਰਲੋਕ ਨਸਾਵਤਿ ਹੈਂ'। ਕਹਿ ਸਿੱਖਜਨ ਸਾਥ 'ਬਿਕਾਰ ਤਜੋ। ਸਤਿਨਾਮ ਭਜੋ, ਸਤਿਨਾਮ ਭਜੋ' ॥੧੮॥ ਦੋਹਰਾ ॥ ਇਮ ਕਹਿ ਸ਼੍ਰੀ ਅਰਜਨ ਗੁਰੂ ਸ਼ਬਦ ਬਨਾਵਨਿ ਕੀਨਿ। ਸਤਿਗੁਰ ਅਰੁ ਸਤਿਨਾਮ ਕੀ

[1]ਚਿਤ ਵਿਚ ਚਿੰਤਾ ਕਰ (ਐਸੀ ਦਿਸਦੀ ਹੈ) ਮਾਨੋ ਇਹ (ਚਿੰਤਾ ਦੀ) ਮੂਰਤੀ ਹੈ। [2]ਨਹੀਂ ਹੋਰ ਕਿਸੇ ਕੰਮ ਵਿਚ ਮਨ (ਲਗਦਾ)। [3]ਸੋ ਭਾਗ ਸੁਪਤਨੀ ਦਾ [ਸ਼ਿ:, ਆਰ੍ਯਾ=ਸ੍ਰੇਸ਼ਟ ਇਸਤ੍ਰੀ]। [4]ਮਾਨੋ ਸਾਰਿਆਂ ਦੇ ਜੀਵਨ ਦੀ ਜੜ ਹਨ (ਹਰਿ ਗੋਬਿੰਦ ਜੀ, ਕਿਉਂਕਿ ਉਨ੍ਹਾਂ ਦੇ ਸੈਕਟ ਨਾਲ ਸਾਰੇ ਮੁਰਝਾ ਗਏ ਹਨ)। [5]ਮਨ ਅਤਯੰਤ ਅਨੰਦ ਹੋਣ ਦੀ ਥੀ (ਜੜ੍ਹ ਹਨ)। [6]ਭਾਵ ਦਾਸਾਂ ਨੂੰ ਤੇ ਪਰਵਾਰ ਨੂੰ। [7]ਸਾਰੇ ਪਰਵਾਰ ਦਾ ਆਸਰਾ (ਸ਼੍ਰੀ ਹਰਿ ਗੋਬਿੰਦ ਜੀ) ਮੁਰਝਾਏ ਹੋਏ ਹਨ। [8]ਜੋ ਭਯਾਨਕ ਤਪ (ਦੀ ਨਵਿਰਤੀ ਦਾ) ਬਡਾ ਕਾਰਨ ਹੈ (ਸਤਿਨਾਮ)। [9]ਜਮ ਆਦਿਕ ਤਕਦੇ ਹਨ (ਆਪਦੀ) ਚਰਨ ਧੂੜ ਨੂੰ। [10]ਨਾਮ ਦੀ ਵਿਸ਼ੇਸ਼ਤਾ ਕਹਿੰਦੇ ਹਨ। [11]ਜਗਤ ਦੇ। [12]ਤਿੰਨਾਂ ਤਾਪਾਂ ਨੂੰ ਖਪਾ ਦੇਣ ਵਾਲਾ ਹੈ। (ਅ) ਖਪ+ਦਹੈ=ਖਪਾਕੇ ਦਾਹ ਕਰ ਦੇਂਦਾ ਹੈ।

ਮਹਿਮਾ ਜਿਨ ਮਹਿ ਪੀਨ ॥੨੯॥ ਸ਼੍ਰੀ ਮੁਖਵਾਕ। ਸੋਰਠਿ ਮਹਲਾ ੫ ॥

ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥ ੧ ॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧ ਸੰਗਤਿ ਤੇ ਸਭ ਫਲ ਪਾਏ ਸਤਿਰਫੁ ਕੋ ਬਲਿਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣ ਨ ਬੀਚਾਰਿਆ ॥ ਅਟਲ ਵਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥ ੨੧ ॥ ੪੯॥ ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੈ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥ ੧ ॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ੧ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚ ਸੁਭਾਖਿਆ ॥ ੨ ॥ ੬ ॥ ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੈ ॥ ਤਾਪੁ ਛੋਡਿ ਗਇਆ ਪਰਵਾਰੈ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥ ੧ ॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥ ੨ ॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥ ੩ ॥ ਬੋਲਾਇਆ ਬੋਲੀ ਤੇਰਾ ॥ ਤੂੰ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥ ੪ ॥ ੬ ॥ ੫੬ ॥

ਦੋਹਰਾ ॥ ਇੱਤਯਾਦਿਕ ਬਹੁ ਸ਼ਬਦ ਸ਼ੁਭ ਕਰੇ ਅਪਰ ਗਤਿਦਾਇ। ਰਾਗ ਬਿਲਾਵਲ ਆਦਿ ਜੇ ਦਿਯੋ ਗ੍ਰੰਥ ਮਹਿੰ ਪਾਇ॥੨੦॥ ਜੋ ਜਿਸ ਸੰਕਟ ਪਰ ਕਹਯੋ ਪਢਹਿ ਜਿ ਸਿਖ ਮਨ ਲਾਇ। ਸ਼ਰਧਾ ਤੇ ਦੁਖ ਖੈ ਕਰਹਿ ਇਹੀ ਮਨੋਰਥ ਗਾਇ॥੨੧॥ਸਰਬ ਇਹਾਂ ਹਮ ਨਹਿੰ ਲਿਖੇ ਅਰਥ ਪ੍ਰਗਟ ਤਿਨ ਕੇਰ। ਸ਼੍ਰੀ ਗ੍ਰੰਥ ਸਾਹਿਬ ਪਠੇ ਜਾਨੇ ਜਾਹਿ ਘਨੇਰ ॥੨੨॥ ਭੇਟਕ ਛੰਦ॥ ਪੁਨ ਸ਼੍ਰੀ ਗੁਰੁ ਜੱਗ ਅਰੰਭ ਕਰਨੋ।ਮਿਸ਼ਟਾਨ ਮੰਗਾਇਮਹਾਨ ਧਰਨੋ।ਸਿਖਜਾਇ ਚਹੂੰ ਦਿਸ਼ ਘ੍ਰਿੱਤ ਲਯੋ। ਪੁਨਿ ਗੋਧੂਮ ਸੁਖਮ ਚੂਨ[1] ਕਿਯੋ॥੨੩॥ਪਕਵਾਨ ਪਕਾਵਨਿ ਪੁੰਜ ਲਗੇ। ਸਭਿ ਦਨੋਸ ਪਕਨੋ ਪੁਨਿ ਰੈਨ ਜਗੇ। ਗਨ ਮੋਦਕ ਮੋਦਕ ਓਘ ਕਰੇ[2]।ਬਹੁ ਪੂਪ ਪਕੇ ਕਰਿ ਰਾਸ ਧਰੇ॥੨੪॥ਦਧਿ ਸੀਗ ਪਕੌ-ਰਨਿ ਮੇਲਿ ਭਲੇ[3]।ਮਰਚਾਦਿ ਮਿਸਾਲ[4] ਬਿਸਾਲ ਰਲੇ।ਕਰ ਰਾਸ ਤਿਹਾਵਲ

[1]ਕਣਕ ਦਾ ਬਰੀਕ ਆਟਾ। [2]ਵਰ ਸਾਰੇ ਲੱਡੂ ਬਹੁਤਾ ਅਨੰਦ ਦੇਣ ਵਾਲੇ ਬਣਾਏ। [3]ਦਹੀਂ ਵਿਚ ਪਕੌੜੀਆਂ ਚੰਗੀ ਤਰ੍ਹਾਂ ਮਿਲਾਈਆਂ (ਅ) ਦਹੀਂ ਵਿਚ ਪਕੌੜੀਆਂ ਤੇ ਭੱਲੇ ਪਾਏ।

ਤਯਾਰ ਧਰਜੋ।ਬਹੁ ਭਾਂਤਿਨ ਮੇਵ ਅਮੇਜ਼ ਕਰਜੋ॥੨੫॥ਨਿਵਤਾ ਕਹਿ ਦੀਨ ਚਹੂੰ ਥਰਨਾ।[1]ਸਭਿਹੂੰਨਿ ਅਹਾਰ ਇਹਾਂ ਕਰਨਾ[2]।ਦਰਵੇਸ਼ ਅਸ਼ੇਸ਼ ਬੁਲਾਇ ਲਏ। ਗ੍ਰਿਹਸਤੀ ਉੱਚ ਨੀਚ ਹਜ਼ੂਰ ਅਏ॥੨੬॥ਬਡ ਮੇਲ ਭਯੋ ਗਿਨਤੀ ਨ ਰਹੀ। ਸੁਧਿ ਜਾਤਿ ਭਈ ਜਿਸ ਗ੍ਰਾਮ ਲਹੀ[3]। ਸੁਨਿ ਸਾਧ ਫਕੀਰ ਸੁ ਬ੍ਰਿੰਦ ਚਲੇ।ਘਰ ਸ਼੍ਰੀ ਗੁਰ ਕੇ ਸਭਿ ਆਇ ਮਿਲੇ॥੨੭॥ ਗਨ ਜਾਤਿ ਗ੍ਰਿਹੀ ਸੁਨਿ ਆਇ ਗਏ। ਚਹੁੰ ਕੋਦ ਪ੍ਰਮੋਦਤਿ ਟੋਲ ਭਏ। ਕਰਿ ਪੰਕਤ ਰੀਤਿ ਅਨੇਕਨਿ ਕੀ।ਬਿਚ ਥਾਉਂ ਸੁ ਭੋਜਨ ਟੇਕਨ ਕੀ[4]॥੨੮॥ਇਕ ਜਾਤਿ ਕਰੀ ਇਕ ਥਾਨ ਸਬੈ*। ਕਰਿ ਪਾਂਤਿ ਜੁਦੀ ਸੁ ਜੁਦੀ ਸੁ ਤਬੈ। ਸਭਿ ਪੰਥਨਿ[5] ਸੰਤ ਤਥਾ ਕਰਿ ਕੈ। ਥਿਤਿ ਨਜਾਰਿਯ ਨਜਾਰਿਯਤਾ ਧਰਿਕੈ ॥੨੯॥ ਬਹੁ ਭਾਂਤਿਨਿ ਕੇ ਪਕਵਾਨ ਦਏ।ਸ਼ੁਭ ਸ੍ਵਾਦ ਹੁਤੇ ਰੁਚਿ ਸਾਥ ਖਏ।ਮੁਖ ਧੈਨਹਿ ਧੈਨ ਭਨੈਂ ਗੁਰ ਕੋ।ਬਡ ਭੋਜਨ ਦੀਨਿ,ਨ ਭੀ ਥੁਰ ਕੋ[6] ॥੩੦॥ਜਿਸ ਨਾਮ ਭਨੇ ਦੁਖ ਜਾਤਿ ਘਨੇ। ਤਿਨ ਕੋ ਅਭਿਬੰਦਨ ਦੇਖਿ ਬਨੇ। ਸਭਿ ਆਸ਼ਿਖ ਦੇਤਿ [7]ਅਨੰਦ ਲਵੋ।ਹਰਿਗੋਵਿੰਦ ਬੈਸ ਬਿਸਾਲ ਹੁਵੋ॥੩੧॥ ਗੁਰਬੈਸ ਚਲੋ ਭਬਿ ਲੌਂ ਅਵਨੀ।ਜਬਿਲੌ ਉਡੁਮਾਲ ਫਿਰੈ ਰਵਨੀ। ਸਸਿ ਸੂਰਜ ਜਾਵਤ ਜੋਤਿ ਧਰੈਂ।ਸਲਿਤਾ ਜਲ ਸਾਗਰ ਬੀਚਭਰੈ॥੩੨॥ ਜੁਗਕੀ ਮਿਰਜਾਦ ਜਬੈ ਲਗਿ ਹੈ।ਕਮਲਾਸਨ ਕੀ ਰਚਨਾ ਜਗ ਹੈ।ਤਬਿ ਲੌ ਗੁਰਬੈਸ ਰਹੋ ਥਿਰ ਕੈ। ਜਗ ਮੈਂ ਜਸੁ ਦੀਰਘ ਬੀਥਿਰਕੈ[8]॥੩੩॥ ਗੁਰ ਨੰਦਨ ਹੋਹਿ ਅਰੋਗ ਸਦਾ। ਬਿਘਨਾ ਨਹਿੰ ਬਯਾਪ ਸਕਾਹਿ ਕਦਾ[9]। ਮਨ ਬਾਂਛਤਿ ਭੋਜਨ ਖਾਂਹਿ ਘਨੇ। ਉਰ ਮੋਦਤਿ ਬ੍ਰਿੰਦ ਅਸੀਸ ਭਨੇ॥੩੪॥ ਪੁਨ ਦੀਨਨਿ ਦਾਨ ਦਯੋ ਧਨ ਕੋ। ਗਨ ਹੋਤਿ ਭਏ ਨ ਕਰੀ ਗਨ ਕੋ[10]।ਸਭਿਹੂੰਨਿ ਦਯੋ ਹਰਖੰਤਿ ਭਏ।ਜੈਕਾਰ ਉਚਾਰਤਿ ਨਾਦ ਥਯੋ॥੩੫॥ ਬਹੁਰੋ ਗੁਰ ਹੋਇ ਤਯਾਰ ਚਲੇ।ਹਰਿਮੰਦਿਰ ਹੈ ਜਿਸ ਥਾਨ ਭਲੇ। ਉਚਵਾਇ ਪ੍ਰਸਾਦਿ ਸੰਥੂਹ ਲਯੋ। ਹਰਿ ਗੋਵਿੰਦ ਨੰਦਨ ਸੰਗ ਥਯੋ॥੩੬॥ ਪਿਤ ਕੇਰ ਸਥਾਨ ਮਹਾਨ ਮਹਾਂਹਿਤ ਪੂਜਨਿ ਕੋ ਚਲਿ ਜਾਤਿ ਤਹਾਂ। ਪਹੁੰਚੇ ਗਰ ਅੰਚਰ ਡਾਰਿ[11] ਖਰੇ। ਪਿਤ ਧ੍ਯਾਨ ਕਰੇ

[1]ਜਿਸ ਪਿੰਡ ਨੇ ਖਬਰ ਸੁਣੀ। [2]ਰੱਖਣ ਦੀ। [3]ਮਤਾਂ ਦੇ । [4]ਕੋਈ ਥੁੜਾ ਨਾ ਰਹੀ। [5]ਵੱਲਾ ਕਰਕੇ। [6]ਕੋਈ ਗਿਣਤੀ ਨਹੀਂ ਸੀ ਕਰ ਸਕਦਾ। [7]ਪੱਲਾ ਗਲ ਵਿਚ ਪਾਕੇ।

*ਸ਼੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਤੋਂ ਚਾਰੇ ਵਰਨਾਂ ਦਾ ਇਕ ਪੰਗਤ ਵਿਚ ਪ੍ਰਸ਼ਾਦ ਛਕਣਾ ਗੁਰੂ ਘਰ ਵਿਚ ਕਵਿ ਜੀ ਆਪ ਲਿਖ ਆਏ ਹਨ ਹੁਣ ਜਾਤੀ ਭੇਦ ਕਰਨਾ ਕਵਿ ਜੀ ਨਹੀਂ ਲਿਖ ਸਕਦੇ। ਇਹ ਸਤਵੀਂ ਆਖੇਪਕ ਸਾਪਦੀਆਂ ਸਨ।

ਉਰ ਪ੍ਰੇਮ ਭਰੇ॥੩੭॥ਕਰਿ ਬੰਦਨ ਦੋਸ਼ ਨਿਕੰਦਨ ਕੋ।ਪੁਨ ਸ਼੍ਰੀ ਹਰਿਗੋਬਿੰਦ ਨੰਦਨ ਕੋ। ਸ਼ਰਧਾ ਧਰਿ ਮਾਥ ਟਿਕਾਇ ਦਯੋ। ਬਧ ਦੀਰਘ ਕੋ ਬਰ ਜਾਚ ਲਯੋ॥੩੮॥ਕਰ ਜੋਰਿ ਖਰੇ ਅਰਦਾਸ ਭਈ॥ਧਰਿ ਭਾਉ ਪ੍ਰਦੱਛਨ ਫੇਰ ਦਈ। ਬਹੁ ਨੰਮ੍ਰ ਭਏ ਗੁਰ ਪੂਜਿ ਫਿਰੇ[1]। ਜੁਤ ਮੰਗਲ ਕੋ ਉਤਸਾਹ ਕਰੇ ॥੩੯॥ ਨਿਜ ਧਾਮ ਬਿਖੈ ਪੁਨ ਆਇ ਗਏ। ਬਹੁ ਗਾਵਤਿ ਗੀਤ ਅਨੰਦ ਭਏ। ਬਹੁ ਭਾਂਤਿ ਸੁ ਬਾਦਿਤ ਬਾਜਤਿ ਹੈਂ। ਬਹੁ ਭਾਂਤਿ ਸੁ ਮੰਗਲ ਸਾਜਤਿ ਹੈਂ॥੪੦॥ਬਹੁ ਭਾਂਤਿ ਪ੍ਰਮੋਦਤਿ ਹੋਵਤਿ ਹੈਂ। ਨਰ ਨਾਰਿ ਖੁਸ਼ੀ ਉਰ ਜੋਵਤਿ ਹੈਂ॥ਲਘੁ ਦੁੰਦ-ਭਿ ਕੀ ਧੁਨਿ ਬਾਜ ਰਹੀ। ਨਹਿਂ ਕਾਨ ਪਰੈ ਕੁਛ ਬਾਤ ਕਹੀ॥੪੧॥ਸ਼ਰਨਾਇ ਨ ਫੀਰਨਿ ਹੋਤਿ ਧੁਨੀ। ਗਨ ਭਾਟ ਕਲਾਵਤ ਗਾਇ ਗੁਨੀ। ਕਵਿ ਛੰਦ ਬਨਾਇ ਸੁਨਾਵਤਿ ਹੈਂ। ਗੁਰ ਤੇ ਮਨ ਬਾਂਛਤਿ ਪਾਵਤਿ ਹੈਂ॥੪੨॥ ਬਡ ਪੌਰ ਕੁਲਾਹਲ ਹੋਵਤਿ ਹੈ॥ਗੁਰਹੇਰਿ ਕਲੁਖਨਿ ਖੋਵਤਿ ਹੈਂ। ਬਡਭੀਰ ਭਰੀਨਰ ਨਾਰਿਨਿ ਕੀ। ਬਹੁ ਮੰਗਲ ਰੀਤਿ ਉਚਾਰਨਿ ਕੀ॥੪੩॥ ਨਿਜ ਨੰਦਨ ਰੰਗ ਨਿਹਾਰਤਿ ਹੈ। ਧਨ ਲੇ ਸਿਰ ਪੈ ਬਹੁ ਵਾਰਤਿ ਹੈ। ਗਨ ਮੰਗਤ ਕੋ ਪਿਖਿ ਦੇਵਤਿ ਹੈ॥ਗਨਆਸ਼ਿਖ ਮਾਧੁਰਲੈਵਤਿ ਹੈ॥੪੪॥ਹਰਿਗੋਵਿੰਦ ਚੰਦ ਮਨਿੰਦ ਮਹਾਂ। ਉਛਲਜੋ ਜਲ ਬਿੰਦ ਅਨੰਦ ਤਹਾਂ[2]। ਨਰ ਨਾਰਿ ਭਏ ਜਲਜੰਤੁ ਸਭੈ। ਇਮ ਹੋਤਿ ਕੁਲਾਹਲ ਭੂਰ ਤਬੈ॥੪੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸ਼੍ਰੀ ਹਰਿਗੋਵਿੰਦ ਤਾਪ' ਪ੍ਰਸੰਗ ਬਰਨਨੰ ਨਾਮ ਤ੍ਰਿੰਸਤੀ ਅੰਸੂ ॥ ੩੦ ॥

੩੧ [ਸ਼੍ਰੀ ਹਰਿਗੋਵਿੰਦ ਜੀ ਪੜ੍ਹਨੇ ਬੈਠੇ]।

ਦੋਹਰਾ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਕੀਨਸਿ ਦਨੋਸ ਬਿਤੀਤ। ਨੰਦਨ ਹਰਿ ਗੋਵਿੰਦ ਜੀ ਤਨ ਬਿਲੰਦ ਮੁਦ ਚੀਤ[3]॥੧॥ ਹਾਕਲ ਛੰਦ ॥ ਪ੍ਰਿਥ ਪੁੱਤ੍ਰ ਬਿਲੋਕ ਬਿਚਾਰੈਂ। ਸ਼੍ਰੀ ਅਰਜਨ ਇਮ ਉਰਧਾਰੈਂ।– ਚਟਸਾਲ[4] ਬਿਸਾਲ ਬਿਠਾਵੈਂ। ਤਹਿਂ ਬੈਠਤਿ ਬਿੱਦਜਾ ਪਾਵੈਂ॥੨॥ਕਿਸ ਥਾਨ ਪਠੈਂ–ਸੁ ਬਿਚਾਰੀ॥ਪੁਨ ਮਨ ਮੈਂ ਬੈਸੋ ਧਾਰੀ।–ਜੋ ਹਮਰੋ ਭ੍ਰਾਤ ਬਡੇਰੋ। ਉਰ ਸਰਲ ਸੁਸ਼ੀਲ ਘਨੇਰੋ॥੩॥ ਸ਼ੁਭ ਮਹਾਂਦੇਵ ਜਿਸ ਨਾਮੁ–। ਚਲਿ ਗਏ ਤਿਸੀ ਕੇ ਧਾਮੁ। ਕਰਿ ਬੰਦਨ ਸਾਦਰ ਬੈਸੇ। ਬਲਦੇਵ[5] ਅੱਗ੍ਰ ਹਰਿ[6] ਜੈਸੇ॥੪॥ਮ੍ਰਿਦੁ ਬਿਨੈ ਸਪ੍ਰੇਮ*ਬਖਾਨੇ।'ਤੁਮ ਭ੍ਰਾਤਾ ਅਹੋ ਮਹਾਨੇ। ਸਮ ਪਿਤਾ ਸਦੀਵ ਹਮਾਰੇ।ਗੁਨ ਅਉਗਨ ਕੋ ਨ ਚਿਤਾਰੇ॥੫॥

[1]ਪੂਜਕੇ ਮੁੜੇ। [2](ਗੁਰੂ ਘਰ ਰੂਪ ਸਮੁੰਦ੍ਰ ਤੋਂ) ਤਹਾਂ ਸਮੂਹ ਅਨੰਦ ਰੂਪ ਜਲ ਉਛਲਿਆ। [3]ਪੁੱਤਰ ਹਰਗੋਵਿੰਦ ਜੀ ਦਾ ਸਰੀਰ ਤੇ ਪ੍ਰਸੰਨ ਮਨ (ਦੇਖਕੇ)। 'ਬਿਲੋਕ' ਪਦ ਅਗਲੀ ਤੁਕ ਵਿਚ ਹੈ। (ਅ) ਸਰੀਰ ਵਧਦਾ (ਦੇਖਕੇ) ਚਿਤ ਵਿਚ ਪ੍ਰਸੰਨ ਹੁੰਦੇ ਹਨ। [4]ਪਾਠਸ਼ਾਲਾ। [5]ਕ੍ਰਿਸ਼ਨ ਜੀ ਦਾ ਵਡਾ ਭਾਈ। [6]ਕ੍ਰਿਸ਼ਨ। *ਪਾ:–ਸਮੇਤ।

ਹਰਿ ਗੋਬਿੰਦ ਦਾਸ ਤੁਮਾਰਾ।ਗਨ ਬਿਘਨ ਬਿਦਾਰ ਉਬਾਰਾ।ਅਬਿ ਲਾਯਕ ਪਠਿਬੇ ਸੋਊ।ਜੋ ਬਿੱਦਯਾ ਲੇਵਹਿ ਕੋਊ॥੬॥ਤੁਮ ਆਪ ਦੇਹੁ ਫੁਰਮਾਈ।ਹਿਤ ਬਿੱਦਯਾ ਜਹਾਂ ਪਠਾਈ'। ਸੁਨਿ ਮਹਾਂਦੇਵ ਮਤਿ ਦੀਹਾ[1]। ਕਹਿ 'ਕਰਹੁ ਨ ਅਨਤੈ ਈਹਾ[2]॥੭॥ਜਿਨ ਦੀਨਸਿ ਪੁੱਤ੍ਰ ਤੁਮਾਰਾ।ਜਟ ਬੁੱਢਾ ਬੁੱਧਿ ਉਦਾਰਾ। ਸਮਰੱਥ ਮਹਾਂ ਜਿਸ ਮਾਂਹੀ। ਕਹਿ ਬਾਕ ਅੰਨਥਾ[3]ਨਾਂਹੀ ॥੮॥ ਬਡ ਕਰਾਮਾਤ ਮਹਿੰ ਪੂਰਾ। ਗਨ ਹਤਨਿ ਬਿਕਾਰਨਿ ਸੂਰਾ[4]। ਤਿਸ ਬਿਨਾ ਨ ਕਹੂੰ ਬਿਠਾਵਹੁ।ਜਿਮ ਚਾਹਹੁ ਤਥਾ ਪਢਾਵਹੁ'॥੯॥ਸੁਨਿ ਮਹਾਂਦੇਵ ਕੀਬਾਨੀ।ਸ਼੍ਰੀ ਅਰਜਨ ਸਾਦਰ ਮਾਨੀ। ਸਿਖ ਪੰਚ ਸਮੀਪ ਹਕਾਰੇ। ਤਿਨ ਸੰਗ ਸੁ ਬਾਕ ਉਚਾਰੇ॥੧੦॥'ਜਹਿੰ ਬੁੱਢਾ ਸ਼ੁਭ ਮਤਿ ਬਾਸਾ।ਚਲਿ ਜਾਹੁ ਤਿਨਹੁ ਕੇਪਾਸਾ। ਕਰ ਜੋਰਿ ਨਿਹੋਰਹੁ ਤਾਹੀ। ਕਰਿ ਨਮੋ ਕਮਲ ਪਗ ਪਾਹੀ ॥ ੧੧ ॥ ਪੁਨ ਲੀਜੋ ਨਾਮ ਹਮਾਰਾ। ਤੁਮ ਕੌ ਨਿਜ ਪਾਸ ਹਕਾਰਾ। ਸਨਮਾਨ ਸਹਤ ਲੈ ਆਵੋ।ਅਬਿ ਤੂਰਨ ਤਹਿੰ ਚਲਿ ਜਾਵੋ'॥੧੨॥ਸੁਨਿ ਸਿੱਖਨ ਸੀਸ ਨਿਵਾਵਾ। ਚਲਿ ਗਏ ਹੁਤੋ ਜਿਸ ਥਾਵਾ। ਮਿਲਿ ਤਿਸੋ ਬੰਦਨਾ ਕੀਨੀ। ਗੁਰ ਆਇਸੁ ਪੁਨਿ ਕਹਿ ਦੀਨੀ॥੧੩॥ ਸੁਨਿ ਬੁੱਢਾ ਬਿਕਸਯੋ ਅੰਗਾ। ਉਠਿ ਭਯੋ ਤਿਨਹੁ ਕੇ ਸੰਗਾ।ਸ਼੍ਰੀ ਅਰਜਨ ਜਹਾਂ ਬਿਰਾਜੈ। ਜਿਨ ਗਿਰਾ ਸੁਨੇ ਅਘ ਭਾਜੈ॥੧੪॥ ਤਹਿੰ ਬੁੱਢਾ ਚਲਿ ਕਰਿ ਆਯੋ। ਪਦ ਪੰਕਜ ਸੀਸ ਨਿਵਾਯੋ। ਗੁਰ ਦੇਖਿ ਭਏ ਹੁਇ ਠਾਂਢੇ।ਸਨਮਾਨਤਿ ਆਨੰਦ ਬਾਢੇ॥੧੫॥'ਤਨ ਕੁਸ਼ਲ ਅਨੰਦ ਤੁਮਾਰੇ। ਚਿਤ ਪ੍ਰਭੁ ਸੋਂ ਰਚਨੋ ਉਦਾਰੇ। ਉਪਕਾਰ ਹੇਤੁ ਤੁਮ ਦੇਹਾ। ਉਰ ਆਤਮਗਯਾਨ ਅਛੇਹਾ'॥੧੬॥ਸੁਨਿ ਬੁੱਢੇਬਾਕ ਬਖਾਨਾ।'ਤਨ ਮਾਨੁਖ ਤੁਮ ਨੇ ਠਾਨਾ।ਜਗ ਜਾਤਿ ਨਰਕ[5]ਦੁਖ ਪਾਏ।ਤਿਨ ਹੇਤੁ ਉਧਾਰਨ ਆਏ॥੧੭॥ । ਛਪਿ ਰਹੋ ਅਲਪਮਤਿ ਹੀਤੇ[6]।ਬੁਧਿਵੰਤ ਲਖੈ ਸਭਿ ਚੀਤੇ'। ਗੁਰ ਤਥਹਿ ਪ੍ਰਸਾਦ ਮੰਗਾਯੋ। ਮਨ ਪੰਚ ਤੋਲ ਕਰਿ ਲਯਾਯੋ ॥ ੧੮ ॥ ਰਖਿ ਬੁੱਢੇ ਪ੍ਰਾਤ ਅਗੋਰੇ । ਸ਼ੁਭ ਬਾਕ ਭਨੇ ਤਿਸ ਬੇਰੇ।'ਇਹ ਸਕਲ ਪ੍ਰਸਾਦਿ ਬ੍ਰਤਾਓ।ਹਰਿ ਗੋਵਿੰਦ ਆਪਿ ਪਢਾਓ॥੧੯॥ਗੁਰਮੁਖੀ ਸੁ ਬਿੱਦਯਾਦੀਜੈ।ਸਿਸਓ ਪਰਕਰੁਨਾ ਕੀਜੈ।ਪੱਟੀ ਲਿਖਿ ਪੋਤੀਂ ਸਾਰੀ।ਸਿਖਰਾਵਹੁ ਮੁਖਹੁੰ ਉਚਾਰੀ' ॥੨੦॥ ਪੁਨਿ ਸਾਹਿਬ ਬੁੱਢੇ ਭਾਖਾ।'ਮੈਂ ਜਾਟ,ਘਾਸ ਕੋ ਰਾਖਾ*।ਮੁਝ ਪਢਨੋ ਕਛੂ ਨ ਆਵੈ।

[1]ਬੜੀ ਮਤਿ ਵਾਲੇ। [2]ਹੋਰ ਦੀ ਇੱਛਾ। [3]ਖਾਲੀ। [4]ਵਿਕਾਰਾਂ ਦੇ ਨਾਸ਼ ਕਰਨ ਨੂੰ ਸੂਰਮਾ। [5]ਨਰਕ ਜਾਂਦਾ। [6]ਥੋੜੀ ਬੁੱਧ ਵਾਲਿਆਂ ਤੋਂ।

*ਨਿੰਮ੍ਰਤਾ ਨਾਲ ਕਹਿ ਰਹੇ ਹਨ, ਗੁਰੂ ਦੇ ਸਾਰੇ ਪਿਤਾ ਦੇ ਆਪ ਕਾਰਦਾਰ ਹਨ। ਆਪਣੇ ਟਿਕਾਏ ਹੁਣ ਕਾਫੀ ਜ਼ਿਮੇਦਾਰੀ ਹੈ, ਪਰਮਾਰਥ ਵਿਚ ਪੂਰਨ ਪਦ ਤੇ ਹਨ ਤੇ ਸ਼ਕਤੀਮਾਨ ਹਨ, ਤੇ ਅਨੰਨ ਸਿਖ ਹਨ।

ਕਨਾ ਜਾਨੈ, ਕਹਾਂ ਪਢਾਵੈਂ[1]॥੨੧॥ਜੋ ਆਪ ਪਢਹਿ[2]ਸੁ ਪਢਾਈ। ਅਨਪਢ ਕਨਾ ਦੇਹਿ ਸਿਖਾਈ'। ਸ਼੍ਰੀ ਅਰਜਨ ਸੁਨਿ ਕਰਿ ਭਾਖੈਂ। 'ਤੁਮ ਸਕਲ ਸ਼ਕਤਿ ਕੋ ਰਾਖੇ॥੨੨॥ਅਸ ਵਸਤੁ ਕੌਨ ਜਗ ਮਾਂਹੀ।ਜੋ ਤੁਮ ਕਹੁ ਆਵਤਿ ਨਹੀ।ਨਹਿੰ ਆਇ ਜੁ ਰਿਦੈ ਤੁਮਾਰੇ। ਸੋ ਭਈ ਨ ਜਗਤ ਮਝਾਰੇ॥੨੩॥ਜੋ ਭਈ ਪ੍ਰਪੰਚਹਿ ਮੱਧੇ।ਸੋ ਤੁਮਹਿ ਬਿਦਤਿ ਸਭਿ ਸੁੱਧੇ।ਨਹਿੰ ਕੀਜਹਿ ਅਪਰ ਵਲਾਊ[3]।ਸਰਬੱਗਯ ਤਤੱਗਯ[4]ਸਦਾਊ॥੨੪॥ਸ਼ੁਭ ਦਨੋਸ ਮਹੂਰਤ*ਆਜੂ। ਜੋ ਕਰਿਯ ਸੁ ਪੂਰਵੈ ਕਾਜੂ। ਕਹਿ ਸ਼੍ਰੀ ਗੁਰ ਨਾਨਕ ਨਾਮੂ। ਦਿਹੁ ਬਿੱਦਯਾ ਅਬਿ ਅਭਿਰਾਮੂ'॥੨੫॥ਜਸੁਸਤਿਗੁਰ ਜਥਹਿਬਖਾਨਨੋ।ਤਬਿ ਬੁੱਢੇ ਸਾਹਿਬ ਮਾਨਨੋ।ਉਰ ਹੁਇ ਪ੍ਰਸਾਦਿ[5]ਤਤਕਾਲਾ।ਵਰਤਾਇ ਪ੍ਰਸਾਦਿ ਬਿਸਾਲਾ॥੨੬॥ ਗੁਰ ਅੱਗੂ ਨਿਵਾਯੋ ਮਾਥਾ। ਗਹਿ ਪਟੀਆ ਅਪਨੈ ਹਾਥਾ।ਸਭਿ ਪੈਂਤੀ ਲਿਖਿ ਕਰਿ ਦੀਨੀ । ਹਰਿ ਗੋਵਿੰਦ ਜੀ ਕਰ ਲੀਨੀ॥੨੭॥ ਕਹਿ ਪ੍ਰਿਥਮੈ, ਓਅੰ-ਕਾਰਾ।ਸਤਿਗੁਰੁ ਪ੍ਰਸਾਦਿ[6]ਉਚਾਰਾ। ਸਭਿ ਅੱਖਰ ਆਦਿ ਉਕਾਰਾ[7]। ਪਠਿ ਲੀਨੇ ਅੰਤ ਝਕਾਰਾ[8]॥੨੮॥ਦਿਨ ਪ੍ਰਥਮ ਪਠਤਿ ਭਏ ਏਤਾ। ਪੁਨ ਦਨੋਸ ਦੂਤੀ ਕਰਿ ਚੇਤਾ । ਪਠਿ ਲੀਨਿ ਮੁਹਾਰਨਿ ਸਾਰੀ। ਲਗ ਲਾਰੇ ਜਥਾ ਉਚਾਰੀ[9]॥੨੯॥ਦਿਨ ਤ੍ਰਿਤੀਏ ਪਾਵਤਿ ਨਾਂਵੇ। ਜਿਮ ਬੁੱਢਾ ਬਾਕ ਅਲਾਵੈ। ਪਟੀਆ ਲਿਖਿ ਨਾਵਨਿ[10]ਪੂਰੀ।ਮੁਖ ਬਾਨੀ ਉਚਰਤਿ ਰੂਰੀ ॥ ੩੦ ॥ ਸਭਿ ਬਿੱਦਯਾ ਕਾਰਨ ਜੋਈ[11]।ਲਗਿ ਪਢਨਿਗੁਰਮੁਖੀ ਸੋਈ।ਤਨੁ ਮਾਨੁਖਧਾਰਨੋ ਜੈਸੋ।ਨਿਰਬਾਹ ਸ੍ਵਾਂਗ ਕਹੁ ਤੈਸੋ॥੩੧॥ਪੁਨ ਪੋਥੀ ਪਢਨਿ ਸੁ ਲਾਗੇ[11]।ਸਭਿ ਦੇਖਤਿ ਅਚਰਜ ਪਾਗੇ। ਨਹਿੰ ਮਹਿਮਾ ਜਿਨਹੁੰ ਪਛਾਨੀ । ਤਿਨ ਭਈ ਬੁੱਧਿ ਬਿਸਮਾਨੀ॥੩੨॥ ਕੁਛ ਦੇਰ ਨ ਲਾਗੀ ਐਸੇ।ਜਨੁ ਪਢੇ ਪ੍ਰਥਮ,ਪਢਿ

---

[1]ਕਿਵੇਂ ਪੜ੍ਹਾਈਦਾ ਹੈ। [2]ਪੜ੍ਹਿਆ ਹੋਵੇ। [3](ਨਿੰਮ੍ਰਤਾ ਵਾਲਾ) ਟਲਾਵਾ। [4]ਸਭ ਕੁਛ ਜਾਣਨ ਵਾਲੇ ਤੇ ਤੱਤ ਨੂੰ ਜਾਨਣ ਵਾਲੇ ਹੋ। [5]ਕ੍ਰਿਪਾਲ, ਪ੍ਰਸੰਨ। [6]ਭਾਵ, ੧ ਓ ਸਤਿਗੁਰ ਪ੍ਰਸਾਦਿ। [7]'ਓ' ਤੋਂ ਆਦਿ। [8]ਅੰਤ 'ੜ' ਤਕ। [9]ਜਿਵੇਂ ਲਗਾਂ ਮਾਤ੍ਰਾਂ ਲਗੀਆਂ ਸਨ (ਅ) ਜਿਵੇਂ ਲਗਾਂ ਲਾਕੇ ਉਚਾਰੀਦੀ ਹੈ। [10]ਨਾਵਿਆਂ ਨਾਲ। [11]ਭਾਵ ਸ਼੍ਰੀ ਹਰਿ ਗੋਬਿੰਦ ਜੀ।

*ਇਥੇ ਮਹੂਰਤ ਦਾ ਅਰਥ ਉਹ ਸ਼ੁਭ ਸਮਾਂ ਨਹੀਂ ਜੋ ਤਾਰਿਆਂ ਨਛੱਤ੍ਰਾਂ ਦੀ ਗੋਣਤੀ ਤੇ ਨੀਯਤ ਕੀਤਾ ਜਾਂਦਾ ਹੈ, ਪਰੰਤੂ ਸ਼੍ਰੀ ਗੁਰੂ ਜੀ ਦੇ ਆਪਣੇ ਅਨੁਭਵ ਦਾ ਸ਼ੁਭ ਸਮਾਂ ਹੈ, ਜਿਸ ਨੂੰ ਆਪਨੇ ਬਰਕਤਵੰਦਾ ਕਰ ਲਿਆ ਸੋ ਸ਼ੁਭ ਦਿਨ, ਸੋ ਸ਼ੁਭ ਮਹੂਰਤ। ਇਸ ਰਾਸ ਦੇ ਅੰਸੂ ੩੨ ਦੇ ੨੨ ਤੋਂ ੫ ਅੰਕਾਂ ਵਿਚ ਕਵਿ ਜੀ ਆਪ ਦਸਦੇ ਹਨ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਤੇ ਆਪਦੇ ਸਿੱਖ (ਤਾਰਿਆਂ ਨਿਛੱਤ੍ਰਾਂ ਦੀ ਗੋਣਤੀ ਵਾਲੇ) ਮਹੂਰਤ ਦੀ ਲੋੜ ਨਹੀਂ ਰੱਖਦੇ ਸਨ।

ਤੈਸੇ। ਸ਼੍ਰੀ ਅਰਜਨ ਸੁਨਤਿ ਅਨੰਦੇ।ਸੁਤ ਬਾਚਕ[1]ਭਯੋ ਬਿਲੰਦੇ॥੩੩॥ ਜੋ ਲੇਕਰਿ ਹਾਥ ਪਢਾਵੈਂ। ਤਤਕਾਲ ਸੁ ਬਾਚ ਸੁਨਾਵੈ। ਪੁਨ ਬਹੁਤ ਪ੍ਰਸ਼ਾਦ ਮੰਗਾਯੋ।ਸਭਿ ਬੁੱਢੇ ਅੱਗੂ ਰਖਾਯੋ॥੩੪॥ਹਰਿ ਗੋਵਿੰਦ ਪਦ ਪਰ ਡਾਰ।ਗੁਰ ‘ਕੀਨਸਿ ਬੁੱਧਿ ਉਦਾਰਾ। ਸਭਿ ਬਿੱਦਜ਼ਾ ਰਿਦੈ ਬਸਾਈ’। ਭੇ ਨੰਮ੍ਰ ਤਿਸੇ ਅਗਵਾਈ॥੩੫॥ਸਭਿ ਸੰਗਤਿ ਮਹਿੰ ਬਰਤਾਵ।ਪਕਵਾਨ ਮਹਾਂ ਮਨ ਭਾਵ। ਸ਼੍ਰੀ ਅਰਜਨ ਪੁਨਿ ਧਨ ਲੀਨ।ਗਨ ਦੀਨਨਿ ਦਾਨ ਸੁ ਦੀਨ॥੩੬॥ਉਤ-ਸਾਹ ਕੀਨਿ ਤਿਸਕਾਲ।ਲਘੁ ਦੁੰਦਭਿ ਬਜੇ ਬਿਸਾਲ। ਸ਼ਰਨਾਇ ਸੁ ਝਾਂਝ[2] ਨਫੀਰੀ।ਬਡ ਬੱਜੀ ਧੌਂਸਿ ਗਹੀਰੀ॥੩੭॥ਹਰਗੋਬਿੰਦ ਜੀ ਪ੍ਰਿਯ ਲਾਗੇ।ਅਵ-ਲੋਕਤਿ ਨਰ ਬਡ ਭਾਗੇ। ਤਬਿ ਬੁੱਢਾ ਜੀ ਅਨੁਰਾਗੇ। ਉਰ ਬਿਸਰਜੋ ਸਭਿ ਬੈਰਾਗੇ॥੩੮॥ਭਰਿ ਅੰਕ ਬਦਨ ਅਵਿਲੋਕੇ।ਮਨ ਪ੍ਰੇਮ ਰੁਕਤਿ ਨਹਿੰ ਰੋਕੇ। ਉਰ ਹਿਤ ਕਰਿ ਸੁੰਘਤਿ ਮਾਥ।ਬਰ ਦੇਤਿ ਭਯੋ ਹਿਤ ਸਾਥ॥੩੯॥ ‘ਬਡ ਬੀਰ, ਕਸਹੁ ਕਟਿ ਭਾਥਾ। ਗਰ ਖੜਗ,ਧਨੁਖ ਦ੍ਰਿੜ੍ਹ ਹਾਥ। ਰਿਪੁ ਮਾਰਹੁ ਕਰਿ ਘਮਸਾਨਾ। ਨਹਿੰ ਪ੍ਰਤਿ ਭਟ ਹੋਵਹਿ ਆਨਾ[3] ॥ ੪੦ ॥ ਕਰਿ ਸੰਘਰ ਸ਼ੱਤ੍ਰੂਨਿ ਮਾਰੋ। ਜਸੁ ਪਸਰਹਿ ਬਿਜੈ ਤੁਮਾਰੋ।ਬਲ ਅਤੁਲਤ ਬਾਹੁ ਬਿਸਾਲਾ ॥ ਹੁਇ ਦੀਰਘਡੀਲਕ੍ਰਿਪਾਲਾ’॥੪੧॥ਕਬਿੱਤ॥ਜੈਸੇ ਰਾਮਚੰਦ ਪਰਕੋਸਕ[4] ਮੁਨਿੰਦ ਬਰ ਹੋਇ ਕੈ ਪ੍ਰਸੰਨ ਮਨ ਬਿੱਦਜ਼ਾ ਸਿਖਰਾਇ ਕੈ। ਦੀਨੋ ਬਰ ਔਰਸਭਿ ਮੰਤ੍ਰ ਸਿਰਮੌਰ ਜੇਤੇ ਅਖਿਲ ਪਢਾਏ ਤਾਤਕਾਲ ਚਿਤ ਚਾਇਕੈ। ਤੈਸੇ ਹਰਿ ਗੋਬਿੰਦ ਬਿਲੰਦ ਬਿੱਦਜ਼ਾ ਦਈ ਸਭਿ ਔਰ ਬਰ ਕਹੇ ਉਰ ਪ੍ਰੇਮ ਉਮਗਾਇ ਕੈ। ਬੁੱਢੇ ਹੂੰ ਪ੍ਰਸੰਨ ਸੁਭ ਆਸ਼ਿਖ ਬਖਾਨੀ ਧੰਨ,ਭਯੋ ਉਤਸਾਹ ਚਹੂੰ ਦਿਸ਼ਿ ਰਹਜੋ ਛਾਇਕੈ ॥੪੨॥ ਦੋਹਰਾ॥ ਬਿੱਦਜ਼ਾ ਦਈ ਸਿਖਾਇ ਸ਼ੁਭ* ਬਾਨੀ ਪੜ੍ਹਿਬੇ ਕੋਰ। ਬਾਚਕ ਹੋਏ ਸਕਲ ਕੇ ਪਢਤਿ ਨ ਲਾਵਤਿ ਦੋਰ॥੪੩॥ ਸ਼ਸਤ੍ਰਨ ਕੀ ਬਿੱਦਜ਼ਾ ਮਹਾਂ ਤਿਸਕੋ ਬਰ ਦੇ ਦੀਨਿ। ‘ਬਾਨ ਪ੍ਰਹਾਰਨਿ ਅਨਿਕ ਬਿਧਿ ਔਂਚਨਿ ਧਨੁਖ ਪ੍ਰਬੀਨ॥੪੪॥ਖੜਗ ਪ੍ਰਹਾਰਨਿਸਿਪਰ ਗਹਿ ਤਨ ਬਚਾਇ ਕਰਿ ਦਾਵ। ਇਤ ਉਤ ਹੋਵਨਿ ਸਮੁਖ ਪੁਨਿ ਗਨ ਸ਼ੱਤ੍ਰੂਨਿ ਕਰਿ ਘਾਵ[5] ॥੪੫॥ ਸ੍ਰੈਯਾ॥ ਹੋਨਿ ਮਹਾਂ ਅਸਵਾਰ ਤੁਰੰਗਮ ਦੀਰਘ ਛੋਲ

---

[1]ਪੜ੍ਹਨੇ ਵਾਲਾ। [2]ਛਾਂਝੇ, ਵੱਡੇ ਛੈਣੇ। [3]ਹੋਰ (ਤੁਹਾਡੇ) ਵਰਗਾ ਸੂਰਮਾ ਨਹੀਂ ਹੋਵੇਗਾ। [ਸੰਸਃ, ਪ੍ਰਤਿਭਟ=ਮੁਕਾਬਲੇ ਦਾ ਸੂਰਮਾ]। [4]ਵਿਸ਼ਵਾ ਮਿੱਤ੍ਰ। [5]ਵਾਰ ਕਰਨਾ। ਨਾਸ਼ ਕਰਨਾ।

*ਪਾਃ—ਸਭਿ।

ਕੁਦਾਇ ਭਜਾਵੈਂ। ਫੇਰਨ,ਮੰਡਲ ਕੇਰ ਭ੍ਰਮਾਵਨਿ,ਲੈ ਬਰਛਾ[1] ਅਰਿ ਓਰ ਚਲਾਵੈਂ। ਹਾਥ ਤੁਫੰਗ[2]ਗਹੈਂ ਕਰਿ ਤਨਾਰ, ਪਲਾਵਤਿ ਜਾਤਿ[3] ਛੁਟੇ ਰਿਪੁ ਘਾਵੈਂ[4]।ਔਰ ਜਿਤੇ ਇੱਤਯਾਦਿਕ ਜੋ ਬਰ,ਦੇਤਿ ਭਯੋਸੁ 'ਕਰੋਬਿਨ ਆਵੈਂ'[5] ॥੪੬॥ਦਸੋਸ ਪੁਤੀ ਹਰਿ ਗੋਬਿੰਦ ਚੰਦ, ਬਿਲੰਦ ਸਰੀਰ ਅਨੰਦ ਬ੍ਰਿਧਾਵੈ। ਨੰਦਨਕੋ ਪਿਖਿ ਗੰਗ ਉਮੰਗਤਿ, ਆਪ ਸੁਨੈ ਨਿਜ ਪਾਸ ਪਢਾਵੈ[6]। ਗੋਦ ਬਿਠਾਇ ਪ੍ਰਮੋਦਤਿ ਹੈ[7]ਅਤਿ ਪ੍ਰੇਮ ਵਧਨੋ ਸੁਨਿ ਕੈ ਬਲਿ ਜਾਵੈ। ਚਾਹਤਿ ਹੈ ਕੁਸ਼ਲੀ ਸੁਤ ਕੀ, ਗੁਰ ਨਾਨਕ ਨਾਮ ਲੈ ਸੀਸ ਝੁਕਾਵੈ ॥ ੪੭ ॥ ਦੋਹਰਾ ॥ ਇਮ ਦਿਨ ਪ੍ਰਤਿ ਉਤਸਾਹ ਜੁਤ ਬਧਤਿ ਸਰੀਰ ਬਿਲੰਦ। ਮਾਤਾ ਪਿਤਾ ਚਕੋਰ ਸਮ ਸ਼੍ਰੀ ਹਰਿ ਗੋਬਿੰਦ ਚੰਦ ॥੪੮॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸ਼੍ਰੀ ਹਰਿ ਗੋਬਿੰਦ ਪਢਨਿ' ਪ੍ਰਸੰਗ ਬਰਨਨੰ ਨਾਮ ਇਕ ਤ੍ਰਿੰਸਤੋ ਅੰਸੁ ॥੩੧॥

੩੨ [ਪੰਡਿਤ। ਪੋੜੇ ਨੇ ਪ੍ਰਾਣ ਮੰਗਲੀ ਲਿਆਂਦੀ]।

ਦੋਹਰਾ॥ਪੈੜਾ ਮੋਖਾ ਸਿਖ ਹੁਤੋ ਸ਼੍ਰੀ ਸਤਿਗੁਰ ਕੇ ਪਾਸ।ਸੋ ਨਿਸਦਿਨ ਗੁਰਨਿ ਕੋ ਸਿੱਖੀ ਰਿਦੈ ਪ੍ਰਕਾਸ਼ ॥ ੧ ॥ ਚੌਪਈ ॥ ਪੰਡਿਤ ਕਾਂਸ਼ੀ ਤੇ ਇਕ ਆਵਾ। ਸ਼੍ਰੀ ਅਰਜਨ ਸੋ ਪਾਸ ਟਿਕਾਵਾ। ਕਰਹਿ ਕਾਮਨਾ ਬਿੱਪ੍ਰ ਬਿਸਾਲਾ।--ਕਰੌਂ ਸੁਨਾਵਨਿ ਕਥਾ ਰਸਾਲਾ ॥ ੨ ॥ਪਾਛੇ ਦਛਨਾ ਲੇਵੌਂ ਮੋਖਾਦੈ ਹੌਂ ਗਯਾਨ ਰੁ ਸਤ ਸੰਤੋਖ--।ਦਿਜ ਮਨ ਕੀ ਸਗਰੀ ਗੁਰ ਜਾਨੀ। ਰਾਖਨੋ ਨਿਕਟ ਰਹਨੋ ਸੁਖ ਮਾਨੀ॥੩॥ਕੇਤਿਕ ਮਾਸ ਥਿਤੇ ਜਬਿ ਪਾਸਾ। ਤਿਸੀ ਮਨੋਰਥ ਕੀ ਧਰਿ ਆਸਾ। ਪੁਨ ਸ਼੍ਰੀ ਗੁਰ ਕਹਿ 'ਕਥਾ ਅਲਾਵਹੁ। ਬੇਦਨਿ ਕੀ ਉਪਨਿਸ਼ਧ' ਸੁਨਾਵਹੁ'॥੪॥ਦਿਜ ਸੁਨਿਹਰਖਨੋ ਲਾਗਨੋ ਕਰਨੇ।ਬ੍ਰਹਮ ਰੂਪ ਕੋ ਜਿਸਮਹਿੰ ਨਿਰਨੇ। ਕਥਾ ਹੋਤਿ ਨਿਤ ਨੇਮ ਧਰਾਈ[8]।ਇਕ ਦਿਨ ਆਯੋ ਸਾਲੋਭਾਈ॥ ੫॥ਅਨੰਨ[9]ਹੋਇ ਗੁਰ ਪਗ ਲਪਟਾਨਾ।ਅਤਿ ਆਦਰ ਤਿਹ ਸ਼੍ਰੀ ਗੁਰਠਾਨਾ। 'ਸਾਲੋ ਹੈ ਮੁਝ ਪਰਮ ਪਿਆਰਾ।ਅਨੰਨ ਭਗਤ'ਗੁਰ ਮੁਖੋਂ ਉਚਾਰਾ॥੬॥ਸੁਨਿ 'ਅਨੰਨ' ਬਚ ਗੁਰਤੇ ਪੰਡਿਤ ।--ਹਮਹਿੰ ਅਨੰਨਤਾ ਕਜੋਂ ਨਹਿੰ ਮੰਡਤ[10]। ਵੇਦ ਸਿਧਾਂਤ ਕਥਾ ਜੁ ਸੁਨਾਵੈਂ।ਹਮ ਕੋ ਨਹਿੰ ਅਨੰਨ ਮੁਖ*ਗਾਵੈਂ--॥੭ ॥ ਪੰਡਿਤ ਮਨ ਮਹਿੰ ਐਸ ਬਿਚਾਰੀ ।--ਕਿਮ ਪਰਤਾਵਾ ਲਿਹੁ ਮਨ ਧਾਰੀ--।

---

[1]ਗੋਲਾਕਾਰ ਫੇਰ ਕੇ ਬਰਛਾ ਲੈਕੇ ਤੇ ਭ੍ਰਮਾਕੇ। [2]ਬੰਦੂਕ । [3]ਦੌੜਦਿਆਂ ਜਾਦਿਆਂ। [4]ਵਰ ਦਿੱਤਾ ਕਿ ਬਿਨਾ ਕੀਤੇ ਦੇ (ਸ਼ਸਤ੍ਰ ਵਿਦਯਾ) ਆਵੇਗੀ । [5]ਸੁਣਦੀ ਹੈ ਆਪਣੇ ਪਾਸ ਬਿਠਾਕੇ ਪੜ੍ਹਾਕੇ। [6]ਅਨੰਦ ਹੁੰਦੀ ਹੈ। [7]ਗਿਆਨ ਦੇ ਪੁਸਤਕ ਹਨ। [8]ਨੇਮ ਕਰਕੇ ਭਾਵ, ਰੋਜ਼। [9]ਕੇਵਲ ਗੁਰੂ ਪਰਾਇਣ। [10]ਸਾਨੂੰ ਅਨੰਨਪਣੇ (ਦੇ ਪਦ) ਨਾਲ ਕਿਉਂ ਨਹੀਂ ਸ਼ਸ਼ੋਭਿਤ ਕਰਦੇ ?

*ਪਾ:--ਹਮ ਅਨੰਨ ਸਿੱਖਜ ਨਿਰੁਨ।

ਪੰਡਿਤ ਮਨ ਕੀ ਸ਼੍ਰੀ ਗੁਰ ਜਾਨੈਂ। ਸੁਨਨਿ ਕਥਾ ਨਿਤ ਉੱਦਮ ਠਾਨੈਂ[1]॥੮।
ਹੁਤੀ ਸਮੀਪ[2] ਸੁ ਅਖਿਲ ਸੁਨਾਈ। ਗਰ ਬੂਝਨੋ[3]ਆਗੇ ਸਮੁਦਾਈ। ਸੋਭੀ
ਕੀਜੈ ਹਮਹੁ ਸੁਨਾਵਨਿ[4]। ਬਿੱਪ੍ਰ ਭਨਨੋ[5]ਪੁਸਤਕ ਇਸ ਥਾਵ ਨ॥੯॥ ਸਦਨ
ਹਮਾਰੇ ਸਭਿ ਲਿਖਵਾਈ[6]। ਦਿਹੁ ਆਇਸੁ ਤੌ ਲੇਹੁੰ ਮੰਗਾਈ[7]। ਸਤਿਗੁਰ
ਕਹਨੋ[8]ਅਨਾਵਹੁ ਸਾਰੀ। ਉਪਨਿਸ਼ਧਨਿ ਪੁਨ ਕਰਹੁ ਉਚਾਰੀ[9]॥੧੦॥ਸੁਨਿ
ਦਿਜ ਨਿਜ ਸੁਤ ਲਗਨੋ ਪਠਾਵਨਿ। ਭਲੋ ਮਹਰਤ ਪਿਖਿ ਮਨ ਭਾਵਨ[10]।
ਪੂਜਾ ਕਰਿ ਗਣੇਸ਼ ਕੀ ਪਾਛੇ। ਸਭਿ ਬਿਧਿ ਸ਼ੁਭ ਕਰਿ ਗਮਨਨੋ ਆਛੇ॥੧੧॥
ਲੈ ਕਰਿ ਗੁਰ ਤੇ ਖਰਚ ਸੁ ਪੰਥ[11]। ਚਲਨੋ ਬਿੱਪ੍ਰ ਸੁਤ ਲੈਬੇ ਗ੍ਰੰਥ। ਖਰ[12]
ਸਨਮੁਖਿ ਹੁਇ ਦਾਏਂ ਬਾਏਂ।ਸ਼ਬਦ ਕਰਨੋਅਪਸ਼ਗਨ ਦਿਖਾਏ॥੧੨॥ ਹਟਿ
ਆਯੋ ਤਬਿ ਸ਼੍ਰੀ ਗੁਰ ਸੁਨਨੋ।ਬਿੱਪ੍ਰ ਬੁਲਾਇ ਬਾਕ ਬਰ ਭਨਨੋ।'ਭਗਤ ਅ-
ਨੰਨ ਕਹਾਵਤਿ ਪੰਡਿਤ।ਖਰ ਤੇ[13] ਜਾਤ੍ਰਾ ਕੀਨਸਿ ਖੰਡਤਿ॥੧੩॥ਗਣਪਤਿ
ਆਦਿ ਪੰਚਾਂਗ[14]ਮਨਾਏ। ਤਿਨਪਰ ਨਿਹਚਾ ਨਹੀ ਟਿਕਾਏ। ਸਿੱਖ ਅਨੰਨ
ਭਗਤ ਹੈਂਮੇਰੇ। ਜੋ ਨ ਪ੍ਰਤੀਤ, ਲੇਹੁ ਅਬਿਹੇਰੇ'॥੧੪॥ਪੈੜੇ ਕੋ ਬੁਲਾਇਕਰਿ
ਭਨਿਓ। ਦੇਸ਼ ਸੈਂਗਲਾਦੀਪ ਜਿ ਸੁਨਿਓ। ਪ੍ਰਾਂਨ ਸੈਂਗਲੀ ਪੋਥੀ ਤਹਾਂ।
ਲੈ ਆਵਹੁ ਗਮਨਹੁ ਮਗ ਮਹਾਂ'॥੧੫॥–ਸ਼੍ਰੀ ਨਾਨਕ ਸਤਿਗੁਰ ਤਹਿੰ ਗਏ।
ਗੁਰਮਤਿ ਮਹਾਂ ਦ੍ਰਿੜ੍ਹਾਵਤਿ ਭਏ। ਨ੍ਰਿਪਤਿ ਸਹਤ ਨਰ ਦੇਸ਼ ਤਿਸੀ ਕੇ।
ਸਿੱਖੀ ਧਾਰਨ ਕੀਨਸਿ ਨੀਕੇ॥੧੬॥ਸ਼੍ਰੀਨਾਨਕ ਕੀ ਕ੍ਰਿਪਾ ਬਿਸਾਲਾ।ਸੱਤਿ-
ਨਾਮ ਦੇ ਕਰੇ ਨਿਹਾਲਾ। ਜਿਮ ਤਹਿੰ ਗਏ ਕਰੀ ਜਿਮ ਲੀਲਾ।ਜਿਮ ਉਪ-
ਦੇਸ਼ਨੋ ਨ੍ਰਿਪਤਿ ਸੁਸ਼ੀਲਾ[15]॥੧੭॥ਤਹਾਂ[16]ਪ੍ਰਸੰਗ ਸਗਲ ਇਹ ਜਾਨੋ। ਪ੍ਰਾਨ
ਸੈਂਗਲੀ ਰਚਨਿ ਮਹਾਨੋ। ਹਮਰੋ ਸਿਖ ਆਵੈ ਤਿਸ ਦੀਜੈ।ਤਬਿ ਲਗਿ ਇਹਾਂ
ਰਾਖਿਬੋ ਕੀਜੈ–॥੧੮॥ ਸਿਮਰਿ ਬਾਤ ਇਹ ਅਰਜਨ ਨਾਥਾ। ਪੈੜੇ ਕੋ ਕਹਿ
ਦਈ ਸੁ ਗਾਥਾ। ਲਿਖਨੋ ਹੁਕਮਨਾਮਾ ਜਿਮ ਭਾਯੋ।ਗੁਰ ਪ੍ਰਸੰਨ ਹ੍ਵੈ ਕਰ[17]
ਪਕਰਾਯੋ॥੧੯॥'ਸ਼੍ਰੀਨਾਨਕ ਪੋਥੀ ਤਿਸ ਥਾਈਂ'। ਰਾਹ ਹਕੀਕਤ ਸਕਲ

[1]ਕਥਾ ਸੁਣਨ ਦਾ ਨਿਤ ਉੱਦਮ ਕਰਦੇ ਹਨ। [2](ਜੋ ਪੋਥੀ) ਪਾਸ ਸੀ। [3]ਲਿਖੀ ਪਈ ਹੈ। [4]ਮਨ ਭਾਂਵਦਾ। [5]ਰਾਹ ਦਾ। [6]ਗਧਾ। [7]ਖੋਤੇ (ਦੇ ਸ਼ਬਦ) ਤੋਂ ਹੀ। [8]ਗਣੇਸ਼ ਆਦਿ ਮਨਾਏ ਤੇ ਪੱਤ੍ਰੀ (ਤੋਂ ਤਿੱਥ ਵਾਰ ਸੋਧੇ) (ਅ) ਗਣੇਸ਼ ਆਦਿਕਾਂ ਨੂੰ ਪੰਜ ਅੰਗਾਂ ਕਰਕੇ ਮਨਾਕੇ। ਉਹ ਪੰਜ ਅੰਗ (ਮੱਥਾ ਟੇਕਣ ਦੇ) ਏਹ ਹਨ:–ਲੋਡੇ, ਹੱਥ, ਮੱਥਾ, ਧਰਤੀ ਤੇ ਟੇਕ ਕੇ ਫੇਰ ਅੱਖੀ ਵੇਦਤਾ ਤੇ ਟਿਕਾ ਕੇ ਮੂੰਹੋਂ ਕਹਿਣਾ ਨਮਸਕਾਰ ਹੈ। [9]ਸੀਲ ਸੁਭਾਉ ਵਾਲਾ। [10]ਤਿਥੋਂ ਦਾ। [11]ਹੱਥ।

ਸੁਨਾਈ।'ਪੋਥੀ ਦੇਹਿ ਸੁ ਖੋਲਹੁ ਨਾਂਹੀ।ਹਟਹੁ,ਲੇਹੁ[1] ਆਵਹੁ ਹਮ ਪਾਹੀ'॥ ੨੦॥ਇਕ ਸਿਖ ਰਾਖੇ ਪੈਸੇ ਪਾਂਚ।ਸੌ ਖਰਚੀ ਦੀਨੀ ਗੁਰਸਾਚ।ਸਗਰ ਬਾਤ ਸਮੁਝਾਇ ਪਠਾਯੋ। ਸੁਨਿ ਆਇਸੁ ਤਤਕਾਲੁ ਸਿਧਾਯੋ॥੨੧॥ਪੰਡਿਤ ਕੋ ਦਿਖਾਇ ਤਬਿ ਕਹਜੋ। 'ਗਮਨਜੋ ਸਿੱਖ ਭਲੇ ਤੈਂ ਲਹਜੋ। ਵਾਰ ਮਹੂਰਤ ਤਿਥਿ ਨਹਿ ਪੂਛਾ ਬਿਨਾ ਖਰਚ ਤੇ ਮਨ ਨਹਿਂ ਛੁਛਾ'॥੨੨॥ਨਿਸ਼ਚਾਏਕ ਕਰਨਿ ਅਰਦਾਸ। ਨਿਤ ਜਾਨਹਿ ਜਹਿ ਕਹਿ ਗੁਰ ਪਾਸ। ਭਗਤ ਅਨੰਨ ਕਹਾਵਤਿ ਐਸੋ।ਗੁਰਬਿਨ ਅਪਰ ਨ ਮਾਨਹਿ ਕੈਸੋ॥੨੩॥ਗਨ ਦੇਵਨਿਪਰ ਨਿਸ਼ਚਾ ਤੇਰਾ। ਭਜਜੋ ਸੋਪਿ ਸੁਨਿ ਰਵ ਖਰ ਕੇਰਾ[2]'। ਪ੍ਰਭੁ[3] ਗੁਰਦਾਸ ਭਾਈ ਪ੍ਰਤਿ ਗਾਇ।'ਯਹਿ ਪ੍ਰਸੰਗ ਕੇ ਕਬਿਤ ਬਨਾਇ'॥੨੪॥ ਸੁਨਿ ਭਾਈ ਜੁਗ ਕਬਿਤ ਬਨਾਏ।ਅਨੰਨ ਭਗਤ ਪਰਿਚਾਇ ਸੁਹਾਏ।ਸੋ ਅਬਿਦਿਸਚਾ ਲਿਖੈਂ ਬਨਾਈ*। ਪਠਿ ਕਰਿ ਜਾਨੋ ਗੁਰ ਸਿਖ ਭਾਈ* ॥੨੫॥

ਭਾਈ ਗੁਰਦਾਸ ਜੀ ਵਾਚ ॥ ਕਬਿੱਤ ॥ ਏਸਨੋ ਅਨੰਨ ਬ੍ਰਹਮੰਨ ਸਾਲਗ੍ਰਾਮ ਸੇਵਾ ਰੀਤਾ ਭਗਵਤ ਸ੍ਰੋਤਾ ਏਕਾਕੀ ਕਹਾਵਦੀ ॥ ਤੀਰਥ ਧਰਮ ਦੇਵ ਜਾਤ੍ਰਾ ਕਉ ਪੰਡਿਤ ਪੂਛ ਕਰਤ ਗਵਨ ਸੋ ਮਹੂਰਤ ਸੁਧਾਵਦੀ ॥ ਬਾਹਰ ਨਿਕਸ ਗਰਧਬ ਸ੍ਨਾਨ ਸਗਨਿ ਕੈ ਸੰਕਾ ਉਪ ਰਾਜਿ ਕੈ ਬਹੁਰ ਘਰਿ ਆਵਦੀ ॥ ਪਤਿਬ੍ਰਤ ਗਹਿ ਰਹਿ ਸਕਤ ਨ ਏਕਾ ਟੇਕ[4], ਦੁਬਿਧਾ ਅਛਤ, ਨ ਪਰਮ ਪਦ ਪਾਵਦੀ ॥ ੪੪੭ ॥ ਗੁਰ ਸਿੱਖ ਸੰਗਤਿ ਮਿਲਾਪ ਕੋ ਪ੍ਰਤਾਪ ਐਸੋ, ਪਤਿਬ੍ਰਤ ਏਕ ਟੇਕ, ਦੁਬਿਧਾ ਨਿਵਾਰੀ ਹੈ ॥ ਪੂਛਤ ਨ ਜੋਤਕ ਅਉ ਬੇਦ ਬਿਤਵਾਰ ਕਛੂ ਗ੍ਰਿਹ ਅਉ ਨਿਛਤ੍ਰ ਕੀ ਨ ਸੰਕਾ ਉਰਧਾਰੀ ਹੈ ॥ ਜਾਕਤ ਨ ਸਗਨ, ਲਗਨ, ਆਨ ਦੇਵ ਸੇਵ, ਸਬਦ ਸੁਰਤਿ ਲਿਵ ਨੇਹ ਨਿਹੰਕਾਰੀ ਹੈ॥ਸਿਖ ਸੰਤ ਬਾਲਕ[5] ਸ੍ਰੀ ਗੁਰ ਪ੍ਰਤਿਪਾਲਕ ਹੁਦਿ ਜੀਵਨ ਮੁਕਤਿ ਗਤਿ ਬ੍ਰਹਮ ਬੀਚਾਰੀ ਹੈ ॥ ੪੪੮ ॥

ਚੌਪਈ।ਨਿਰਨੈ ਕਰਿ ਦਿਜ ਨੇ ਤਬਿ ਜਾਨੇ।'ਬਾਕ ਜਥਾਰਥ ਆਪ ਬਖਾਨੇ'। ਸ਼ਾਂਤਿ ਭਈ ਸੁਨਿ ਗੁਰਿ ਰਵ[6] ਦਿਜ ਕੋ। ਬਹੁਰ ਨ ਸੰਸਾ ਪ੍ਰਾਪਤਿ ਰਿਦਕੋ ॥੨੬॥ਮਸਤਕ ਟੇਕ ਸਿਮਰਿ ਗੁਰ ਗਯੋ[7]।ਸਭਿ ਮਗ ਉਲੰਘ ਪਹੁਚਤਿ

---

[1]ਲੈਕੇ। [2]ਮਨ ਖਾਲੀ ਨਹੀਂ ਸੀ ਭਾਵ ਸਿਦਕ ਭਰਿਆ ਸੀ। [3]ਧੋਤੇ ਦੀ ਅਵਾਜ਼। [4]ਭਾਵ ਗੁਰੂ ਅਰਜਨ ਜੀ ਨੇ। [5]ਪਤਿਬ੍ਰਤ (ਧਰਮ) ਗ੍ਰਹਣ ਕਰਕੇ ਇਕ ਟੇਕ ਉਤੇ ਨਹੀਂ ਰਹਿ ਸਕਦਾ [6]ਬਾਲਕ ਵਤ ਹਨ। [7]ਸ਼ਬਦ। [8](ਪੈੜਾ ਮੇਖਾ) ਗਿਆ।

*ਦੋ ਲਿਖਤੀ ਤੇ ਇਕ ਛਾਪੇ ਦੇ ਨੁਸਖੇ ਵਿਚ ਇਨਾਂ ਦੋਹਾਂ ਤੁਕਾਂ ਦਾ ਪਾਠ ਅਰਥਮਿਲਵਾਂ ਇਸ ਪ੍ਰਕਾਰ ਹੈ:—੧. ਸੋ ਮੈਂ ਇਹ ਥਾਂ ਲਿਖੈਂ ਬਨਾਈ। ਭਾਈ ਕੀ ਬਾਨੀ ਮੈਂ ਆਹੀ। ੨. ਸ਼੍ਰੀ ਗੁਰੂ ਸਿੱਖੀ ਭਗਤ ਅਨੰਨ। ਜਿਹ ਗੁਰ ਅਰਪਜੋ ਤਨ ਮਨ ਧੰਨ। ੩. ਜੁਗ ਕਬਿੱਤ ਸੋ ਇਹਾਂ ਲਿਖਾਊਂ। ਸ਼੍ਰੀ ਗੁਰ ਕਥਾ ਸੁਨਾਇ ਰਿਝਾਊਂ।

ਭਯੋ*।ਪੁਰਿ ਸ਼ਿਵਨਾਭ ਪ੍ਰਵੇਸ਼ਨਿਕੀਨਾ।ਨ੍ਰਿਪਤਿ ਪ੍ਰਸੰਗਬੁਝਿ ਸਭਿਲੀਨਾ॥੨੭॥ਅਧਾ ਮੇਦਨੀ ਤਿਸ ਕੋ ਨਾਮ। ਚਲਤਿ ਪੰਥ ਸ਼ੁਭ ਗੁਨ ਗਨ ਧਾਮ। ਪੁੰਨਵਾਨ ਰਾਜਾ ਧਰਮੱਗਜ।ਗੁਰਕੋ ਸਿੱਖਬਿਸਾਲਤ ਤੱਗਜ॥੨੮॥ਸ਼੍ਰੀਨਾਨਕ ਸਿਖ ਨ੍ਰਿਪ ਸ਼ਿਵਨਾਭ।ਤਿਸਕੋ ਇਹ ਪੋਤਾ ਜਸੁ ਲਾਭ[੧]†।ਸੁਨਿ ਸਭਿ ਪੌਰ-ਦਾਰ ਵਿਗ ਜਾਇ[੨]ਗੁਰੂ ਨਿਕਟਿ ਤੇ ਮੈਂ ਚਲਿ ਆਇ॥੨੯॥ਲਿਖਜੋ ਹੁਕਮ ਨਾਮਾ ਮੈਂ ਲਜਾਯੋ।ਸੁਧਿ ਭੂਪਤਿ ਕੋ ਦੇਹੁਸੁਨਾਯੋ'।ਜਬਿ ਨ੍ਰਿਪ ਸੋਂ ਸਭਿਕਹੀ ਹਕੀਕਤ। ਪਿਤਾ ਪਿਤਾਮੇ ਤੇ ਜੁ ਉਛੀਕਤਿ ॥ ੩੦ ॥ ਤਤਛਿਨ ਉਠਨੋ ਅਗਾਓ ਆਯੋ।ਕਰਿ ਆਦਰ ਅੰਤਰਿ ਪ੍ਰਵਿਸ਼ਾਯੋ।ਸ਼ੁਭ ਆਸਨ ਪਰ ਨਿਕਟ ਬਿਠਾਇ। ਨ੍ਰਿਪ ਜੁਤ ਸਭਿਹਿਨਿ ਬੰਦੇ ਪਾਇ॥੩੧॥ਜਬੈ ਹੁਕਮਨਾਮਾ ਇਨ ਦੀਨਾ।ਭਯੋ ਹਰਖ ਸਿਰ ਪਰ ਧਰਿ ਲੀਨਾ। ਕਹਿ ਨ੍ਰਿਪ ਨਿਜ ਦਾਸਨਿ ਕੋ ਸੰਗਿ[੩]ਕਰੋ ਸਕਲ ਮੰਗਲ ਛਬਿ ਰੰਗਿ'॥੩੨॥ਨਗਰ ਬਿਖੈ ਸਭਿ ਕੋ ਕਹਿ ਦੀਜੈ। ਬਹੁਤ ਭਾਂਤਿ ਕੇ ਉਤਸਵ ਕੀਜੈ। ਲਘੁ ਦੁੰਦਭਿ ਆਦਿਕ ਬਜਿੰ ਬਾਜੇ।ਬੰਦਨ ਵਾਰ ਫੂਲ ਦਰਵਾਜੇ'॥੩੩॥ਸਭਿ ਪੁਰਿ ਕੇ ਨਰ ਲਏ ਅਕੋਰ। ਆਏ ਨ੍ਰਿਪ ਢਿਗ ਤਬਿ ਕਰ ਜੋਰਿ। ਕਰਜੋ ਤਿਹਾਵਲ ਬਿੰਦ ਅਨਾਯੋ। ਬਹੁ ਸੁਗੰਧਿ ਫੂਲਨਿ ਬਰਸਾਯੋ॥੩੪॥ਨਰਨ ਹਜ਼ਾਰਨ ਮਹਿੰ ਨ੍ਰਿਪ ਲੈਕੈ।ਪਠਜੋ ਹੁਕਮਨਾਮਾ ਸੁਖ ਪੈ ਕੈ। ਧੂਪ ਧੁਖਾਵਤਿ ਸੰਖ ਬਜਾਏ।ਬਹੁ ਸੁਗੰਧਿ ਚੰਦਨ ਚਰਚਾਏ ॥੩੫॥[੪]ਪੈੜੇ ਸਿਖ ਕੋ ਦੇਖਨਿ ਕੀਜੈ[੫]। ਪ੍ਰਾਨ ਸੰਗਲੀ ਇਸ ਕੋ ਦੀਜੈ'।ਪਠਿ ਸੁਨਿ ਕੈ ਸਭਿ ਹੀ ਹਰਖਾਏ। ਭਾਂਤਿ ਭਾਂਤਿ ਕੀ ਭੇਟ ਚੜ੍ਹਾਏ। ੩੬॥ਕਹਿੰ ਲਗ ਕਹੌਂ ਉਛਾਹ ਸੁ ਕਰਜੋ।ਦਰਸ਼ਨ ਜਨੁ ਸਤਿਗੁਰੁ ਨਿਹਰਜੋ

---

[੧]ਜਸ ਨੂੰ ਪ੍ਰਾਪਤ ਹੋਇਆ। [੨]ਹੰਗ ਰੰਗ ਦੀ ਸ਼ੋਭਾ। [੩]ਸ੍ਰੀ ਗੁਰੂ ਜੀ ਵਲੋਂ ਹੁਕਮਨਾਮੇ ਵਿਚ ਇਹ ਲੇਖ ਸੀ। [੪]ਦੇਖਦਿਆਂ ਹੀ।

*ਇਸ ਤੋਂ ਅਗੇ ਇਕ ਲਿਖਤੀ ਨੁਸਖੇ ਵਿਚ ਇਹ ਪਾਠ ਵਾਧੂ ਹੈ:-ਦੀਪ ਸੰਗਲਾ ਪਰਮ ਸੁਹਾਵਾ। ਬਨ ਉਪਬਨ ਨਿਰਖਿਯ ਸੁਖ ਦਾਵਾ। ਵਿਵਿਧਿ ਫੂਲ ਫਲ ਸੰਕਲ ਤਰੁ ਹੈਂ। ਭੁਰਿ ਗੁੰਜਾਰਤਿ ਪਰਮ ਸੁਖ ਭਰਿ ਹੈਂ। ਮੋਰ ਚਕੋਰ ਕਰਹਿੰ ਰਵ ਸੁੰਦਰ। ਸੁਕ ਪਿਕ ਆਦਿ ਬਿਚਰ ਤਹਿੰ ਦੁੰਦਰ। †ਇਸ ਥਾਵੇਂ ਛਾਪੇ ਦੇ ਨੁਸਖੇ ਵਿਚ ਦੋ ਤੁਕਾਂ ਵਾਧੂ ਹਨ,ਜਿਨ੍ਹਾਂ ਦਾ ਪਾਠ ਇਹ ਹੈ:-ਰਾਜੇ ਰਾਇ ਨਿੰਘ ਕਾ ਬੇਟਾ। ਤਿਹ ਸੋਂ ਚਰਿਤ ਕਰੀ ਮੈਂ ਭੇਟਾ। ਇਹ ਦੋ ਤੁਕਾਂ ਸਾਡੇ ਪਾਸ ਦੇ ਪੰਜ ਲਿਖਤੀ ਨੁਸਖਿਆਂ ਵਿਚ ਹੀ ਨਹੀਂ ਹਨ ਤੇ ਨਾਲੇ ੨੯ ਅੰਕ ਦੀ ਚੌਪਈ ਦੇ ਛੇ ਚਰਨ ਬਣ ਜਾਣ ਕਰਕੇ ਥੀ ਵਾਧੂ ਪ੍ਰਤੀਤ ਦੇਂਦੀਆਂ ਹਨ।

।ਸਿੱਖੀ ਰੀਤਿ ਦੇਖਿ ਕਰਿ ਤਹਾਂ।ਅਚਰਜ ਸਹਤ ਸੁ ਪੈੜਾ ਰਹਾ॥੩੭॥ ਧੰਨ ਗੁਰੂ ਨਾਨਕ ਨਿਰਧਾਰਨੋ। ਅਵਨੀ ਮੰਡਲ ਸਗਲ ਉਧਾਰਨੋ। ਕੇਤਿਕ ਦਿਨ ਰਹਿ ਸਭਿ ਸੁਖਪਾਏ।ਪੁਨਚਲਿਬੋਹਿਤਬਾਕਅਲਾਏ॥੩੮॥ਬਹੁਮੋਲੀ ਵਸ੍ਤੁ ਨ੍ਰਿਪ ਨੈ ਦੀਨਿ।ਪ੍ਰਾਨ ਸੰਗਲੀ ਸੌਂਪਨਿ ਕੀਨਿ। ਅਪਨੀ ਬਿਨੈ ਲਿਖੀ ਅਰਦਾਸ। 'ਮਮ ਮਸਤਕ ਤੁਮ ਚਰਨਨਿ ਪਾਸਿ ॥੩੯॥ ਮੰਜੀ ਪਰ ਬੈਠੇ ਨ੍ਰਿਪ ਜੋਈ।ਗੁਰੂ ਜਾਨਿ ਪੂਜੈ ਸਭਿ ਕੋਈ'।ਲੈ ਪੋਥੀ ਹੁਇ ਬਿਦਾ ਪਧਾਰਾ। –ਸਤਿਗੁਰ ਮਹਿਮਾ ਮਹਾਂ–ਬਿਚਾਰਾ॥੪੦॥ਬਛ ਪ੍ਰਤਾਪ ਪੂਰਨ ਸਭਿ ਭੂ ਪਰ ।ਜਹਿੰ ਕਹਿੰ ਛਾਇ ਰਹਨੋ ਸਭਿ ਊਪਰ।ਮਗ ਮਹਿੰ ਆਵਤਿ ਸੰਗਤਿ ਹੇਰੇ । ਇਸ ਕੀ ਪੂਜਾ ਹੋਤਿ ਬਛੇਰੇ॥੪੧॥ਕ੍ਰਮ[1] ਕਰਿ ਲੰਘਨੋ ਪੰਥ ਬਿਸਾਲ। ਗੰਗਾ ਤੀਰ ਆਇ ਜਿਹ ਕਾਲ। ਏਕ ਸਾਧ ਤਾਂਕੋ ਤਬਿ ਦੇਖਾ। ਸਿਰ ਪੋਥੀ ਲਖਿ ਅਚਰਜ ਪੇਖਾ॥੪੨॥ਨਿਰਾਧਾਰ[2] ਪੋਥੀ ਸਿਰਿ ਆਵੈ । ਦੇਖੀ ਸਾਧ ਨ ਕਿਸਿ ਦ੍ਰਿਸ਼ਟਾਵੈ । ਦਿਖਿ ਅਜ਼ਮਤ ਭ੍ਰਾ ਆਵਤਿ ਸਾਥ । ਕਰਿ ਭੋਰਾ ਪੂਛੀ ਸਭਿ ਗਾਥ॥੪੩॥"ਕੌਨ ਅਹੋ ਤੁਮ ਕਹਿੰਤੇ ਆਏ?।ਕੈਸੀ ਪੋਥੀ ਦੇਹੁ ਦਿਖਾਏ ?। ਕਰੋ ਕ੍ਰਿਪਾ ਮੁਹਿ ਸਾਧੁ ਜਾਨਿ।ਮੈ ਆਯੋ ਦਰਸ਼ਨ ਇਛ ਠਾਨਿ'॥੪੪॥ਸੁਨਿ ਕਰਿ ਪੈੜੇ ਬਿਨਤੀ ਠਾਨੀ। 'ਸਿੰਗਲ ਦੀਪ ਤੇ ਪੋਥੀ ਆਨੀ । ਅੰਮ੍ਰਿਤਸਰ ਗੁਰ ਅਰਜਨ ਧੀਰ।ਚਲਿ ਦੇਖਹੁ ਤੁਮ ਤਿਨ ਕੇ ਤੀਰ॥੪੫॥ਗੁਰ ਆਗਜਾ ਮੁਝ ਖੋਲਹੁ ਨਾਂਹੀ । ਯਾਂਤੇ ਤੁਮ ਪਹਿ ਬਿਨਤੀ ਪ੍ਰਾਹੀ' । ਸੁਨਿ ਬਚ ਸਾਧ ਰਿਦੈ ਅਸ ਠਾਨੀ।–ਚਲਿ ਦੇਖੌਂ ਗੁਰ ਕੇ ਨਿਕਟਾਨੀ–॥੪੬॥ਨਿਸ ਬਿਤੀਤ ਕਰਿ ਪ੍ਰਾਤਿ ਸ਼ਨਾਨੋ।ਗੋਰ ਮਾਤਪਦ ਬੰਦ[3] ਸਿਧਾਨੋ।ਪੈੜਾ ਸਾਧ ਜੁਗਮ ਚਲਿ ਆਵੈਂ।ਮਗ ਮੈਂ ਚਰਚਾ ਕਰਿ ਬਿਗਸਾਵੈਂ॥੪੭॥ਪੈੜੇ ਉਪਜਨੋ ਕੁਛ ਹੈਂਕਾਰਾ। ਗੁਰ ਕਿਰਪਾ ਬਛ ਕਾਰਜ ਸਾਰਾ[4] । ਆਨਿ ਸੁਧਾਸਰ ਭੋਰਾ ਠਾਨਾ । ਪੈੜਾ ਅਪਨੇ ਧਾਮ ਸਿਧਾਨਾ॥੪੮॥ਪੋਥੀ ਖੋਲਿ ਪਠੀ ਤਿਨ ਸਾਰੀ।ਕਲਾ ਜੋਗ ਕੀ ਸਕਲ ਉਚਾਰੀ।ਦੁਲਭ ਬਾਤ ਅਦਭੁਤ ਗਤਿ ਦੇਖਿ।ਸਾਧੈ ਜਿਸ ਅਜ਼ਮਤ ਜੁ ਵਿਸ਼ੇਖ[5]॥੪੯॥ਪ੍ਰਭੁ ਮਾਇਆ ਤਿਹ ਚਿਤ ਭ੍ਰਮਾਇਸਿ। ਕੁਛ ਪ੍ਰਸੰਗ ਨਿਜ ਸਦਨ ਦੁਰਾਇਸਿ। ਗੁਰ ਪਦ ਆਨ ਬੰਦਨਾ ਕੀਨਿ । ਪੋਥੀ ਭੇਟਾ ਪਾਤੀ ਦੀਨਿ॥੫੦॥ਅੰਤਰਜਾਮੀ ਗੁਰੂ ਪ੍ਰਬੀਨ।ਤਿਨਹਿਕਰੀ ਜੋ ਸਭਿ ਲਖਿ

[1]ਹੌਲੀ ਹੌਲੀ। [2]ਬਿਨਾ ਆਸਰੇ ਉੱਪਰ ਸਿਰ ਤੇ। [3]ਭਾਵ ਸਾਧ ਨੇ। [4]ਸੰਪੂਰਣ ਕੀਤਾ। [5]ਜਿਸ ਦੇ ਸਾਧਨਾਂ ਕੀਤਿਆਂ ਬੜੀ ਕਰਾਮਾਤ ਹੁੰਦੀ ਹੈ।

ਲੀਨਿ।ਖੋਲਿ ਬਿਲੋਕੀ ਪਠਿ ਕਰਿ ਸੋਈ।ਅਨਿਕ ਬਿਧਿਨਿ ਸਿਧਿ ਦਾਇਕ ਜੋਈ ॥੫੧॥ ਆਦਿ ਅੰਤ ਲੌ ਪਠਿ ਕਰਿ ਸਾਰੀ। ਜਿਸ ਤੇ ਅਜ਼ਮਤ ਲਹਿੰ ਕਰਿ ਕੁਆਰੀ। ਸ਼੍ਰੀ ਅਰਜਨ ਤਬਿ ਰਿਦੈ ਬਿਚਾਰੀ।–ਜੀਵ ਮੰਦ ਮਤਿ ਹੁਇ ਕਲਿ ਭਾਰੀ॥੫੨॥ਪੋਥੀ ਪੜ੍ਹਹਿੰ ਬੁੱਧਿ ਫਿਰ ਜਾਇ।ਗਯਾਨ ਹੀਨ ਜਗ ਸਿੱਧ ਕਹਾਇ।ਯਾਂ ਤੇ ਉਚਿਤ ਨ ਪੋਥੀ ਰਾਖਨ–।ਰਿਸ ਕਰਿ ਪੈੜੇ ਕੋ ਕਿਯ ਭਾਖਨਿ॥੫੩॥'ਜੋ ਪ੍ਰਸੰਗ ਇਸ ਤੇ ਨਿਕਸਾਯੋ। ਸੋ ਭੀ ਚਹੀਏ ਇਹਾਂ ਮਿਲਾਯੋ'। ਸੋ ਮੰਗਾਇ ਜਲ ਕਰਸੋ ਪ੍ਰਵਾਹਿ। ਅਚਰਜ ਦੇਖਿ ਭਏ ਸਭਿ ਤਾਂਹਿ॥੫੪॥ ਦੇਖਿ ਸਾਧ ਬਿਸਮਤ ਹੁਇ ਭਾਰੀ। ਗੁਰ ਪਦ ਨਿਕਟ ਸੁ ਬਿਨੈ ਉਚਾਰੀ। 'ਮਹਾਂਰਾਜ! ਮੁਝ ਸੁਨਿ ਅਰਦਾਸ। ਦੂਰਹੁ ਤੇ ਆਵਾ ਧਰਿ ਆਸ॥੫੫॥ਪੜ੍ਹੋਂ ਲਿਖੋਂ ਪੋਥੀ ਗੁਰ ਜੋਈ'।ਲਾਭ ਅਧਿਕ ਯਾਂਤੇ ਮੁਹਿ ਹੋਈ'।ਦੇਖਿ ਸਾਧ ਧੀਰਜ ਮਨ ਖੋਯੋ। ਸੀਸ ਚਰਨ ਧਰਿ ਨੰਮ੍ਰੀ ਹੋਯੋ॥੫੬॥ਸਾਧ ਦਸ਼ਾ ਦਿਖਿ ਗੁਰੂ ਕ੍ਰਿਪਾਲ। 'ਜਉ ਇੱਛਾ ਕਹਿ ਲਿਹੁ ਤਤਕਾਲ'। ਸ਼ੀਘ੍ਰ ਪ੍ਰਵਿਸ਼ ਜਲ ਕਹਿ ਕਰ ਲੀਨੀ।ਹੁਇ ਪ੍ਰਸੰਨ ਗੁਰ ਤਾਂਕੋ ਦੀਨੀ*॥੫੭॥ ਕੇਤਿਕ ਸਮੈ ਸੇਵ ਪੁਨ ਕਰੀ। ਉਰ ਸ਼ਰਧਾ ਅਤਿ ਗੁਰ ਮਹਿੰ ਧਰੀ। ਪੈੜਾ ਖਰੋ ਅੱਗੂ ਕਰ ਜੋਰਿ। ਖਿਮਾ ਕਰੀ ਸਤਿਗੁਰੂ ਬਹੋਰਿ ॥੫੮॥ ਭੂਲ ਚੂਕ ਅਪਨੀ ਬਖਸ਼ਾਈ। ਰਾਹ ਹਕੀਕਤ ਸਕਲ ਸੁਨਾਈ। ਸੋ ਬੰਨੋ ਸਿਖ ਲਿਖੀ ਗਿਰੰਥ। ਜਾਨਤਿ ਤਾਂਕੋ

---

¹ਪੜ੍ਹਾਂਗਾ. ਜੋ ਪੋਥੀ ਗੁਰੂ ਜੀ ਨੇ ਲਿਖੀ ਹੈ (ਅ) ਗੁਰੂ ਕੀ ਜੋ ਪੋਥੀ ਹੈ ਇਸ ਨੂੰ ਪੜ੍ਹਾਂ ਲਿਖਾਂਗਾ।

*ਪ੍ਰਾਣ ਸੰਗਲੀ ਦੀ ਸਭ ਤੋਂ ਪੁਰਾਣੀ ਲਿਖਤ ਪੁਰਾਤਣ ਜਨਮ ਸਾਖੀ ਵਿਚ ਹੈ ਜੋ ਛੇਵੇਂ ਸਤਿਗੁਰਾਂ ਦੇ ਵੇਲੇ ਲਿਖੀ ਗਈ ਜਾਪਦੀ ਹੈ। (ਵੇਖੋ ਪੁਰਾਤਣ ਜਨਮਸਾਖੀ ਟੈਪ ਦੇ ਛਾਪੇ ਦੀ)ਇਸ ਵਿਚ ਪ੍ਰਾਣ ਸੰਗਲੀ ਇਉਂ ਸ਼ੁਰੂ ਹੁੰਦੀ ਹੈ:–ਉਨਮਨ ਸੁੰਨ ਸੁੰਨ ਸਭ ਕਹੀਐ। ਉਨਮਨ ਹਰਖ ਸੋਗ ਨਹੀਂ ਰਹੀਐ। ੨੨ ਪਉੜੀਆਂ ਹਨ। ਪਰ ਜੋ ਲਿਖਤ ਦੀਆਂ ਪੋਥੀਆਂ ਦੇਖਣ ਵਿਚ ਆਈਆਂ ਹਨ, ਉਨ੍ਹਾਂ ਵਿਚ ਇਸਦੇ ੧੩ ਥਿਆ ਹਨ ਯਥਾ:–੧ ਸੁੰਨ ਮਹਲ ਦੀ ਕਥਾ। ੨. ਪਰਮ ਤਤ। ੩. ਪ੍ਰਾਨ ਪਿੰਡ। ੪. ਹਾਟਕਾ। ੫. ਨਉ ਨਾੜੀ। ੬. ਪੰਚ ਤਤ। ੭ ਜੋਗ ਮਾਰਗ। ੮. ਕਾਲ ਬਾਚ ਨਿਰਜੋਗ। ੯. ਆਸਾ ਜੋਗ ਬੈਰਾਗ। ੧੦. ਉਨਮ ਸੁੰਨ। ੧੧. ਨਿਰਜੋਗਭੁਗਤੀ। ੧੨. ਗੁਝ ਉਸਤਤ। ੧੩. ਸਚ ਖੰਡ ਕੀ ਜੁਗਤੀ। ਸ਼੍ਰੀ ਸੰਤ ਸਪੂਰਨਸਿੰਘ ਜੀ ਦੀ ਟਿੱਪਣੀ ਕੀਤੀ ਹਿੰਦੀ ਵਿਚ ਛਪੀ ਪ੍ਰਾਣ ਸੰਗਲੀ ਦੇ ੨੧ ਥਿਆਇ ਹਨ= ੧. ਓਂਕਾਰ ਸਭਕਾ ਮੂਲ। ੨. ਨਉਨਾੜੀ। ੩. ਪੰਚ ਤਤ। ੪. ਸੁੰਨ ਮਹਲ। ੫. ਪ੍ਰਮ ਤਤ। ੬.(ਉ)ਪ੍ਰਾਣ ਪਿੰਡ।(ਅ)ਸਿਧ ਗੋਸ਼ਟ। ੭. ਜੋਗ ਮਾਰਗ। ੮. ਨੌਗ ਮਾਲਾ ਜੋਗ ਨਿਧੀ। ੯. ਹਾਟਕਾ। ੧੦. ਨਿਰਬਾਨ। ੧੧. ਉਦਾਸ ਕਰਮ ਜੋਗ ਬੈਰਾਗ। ੧੨. ਯੋਗ ਬੈਰਾਗ ਸਚਖੰਡ ਕੀ ਜੁਗਤੀ

[ਬਾਕੀ ਰਹਿ ਵੇਖੋ ਅਗਲੇ ਪੰਨੇ ਦੇ ਹੇਠ]

ਸਗਲੋ ਪੈਖ ॥੫੬॥ਦੋਹਰਾ। ਸ਼੍ਰੀ ਗੁਰ ਹਰਿਗੋਬਿੰਦ ਕੇ ਨਿਕਟ ਰਹਿਓ ਚਿਰ-ਕਾਲ।ਆਗ੍ਯਾਕਾਰੀ ਹੋਇ ਕਰਿ ਪੈਜ਼ਾਤਯੋ ਨਿਹਾਲ* ॥੬੦॥ ਇਤਿ ਸ਼੍ਰੀ ਸੂਰਜ ਪ੍ਰਤਾਪ ਸੂਰਜ ਗ੍ਰੰਥ ਤ੍ਰਿਤੀਯ ਰਾਸ 'ਪੰਚਮ ਅਰ ਖੇਲ ਕੇ ਪ੍ਰਾਣ ਸੰਕਲੀ ਲਿਖ'ਕਥਨ' ਪ੍ਰਥਮ ਕਥਨੰ ਨਾਮ ਬਤੀਸਮੋ ਅੰਸੂ ॥੩੨।

੩੩. [ਭਾਈ ਗੁਰਦਾਸ ਤੇ ਬਾਬਾ ਬੁੱਢਾ ਜੀ ਮੋਹਨ ਜੀ ਪਾਸੋਂ ਪੋਥੀਆਂ ਲੈਣ ਗਏ]

ਦੋਹਰਾ ॥ ਅਾਗੇ ਸਤਿਗੁਰ ਕੀ ਕਥਾ ਕਹੌਂ ਜਥਾ ਮਤਿ ਹੋਇ। ਤਥਾ ਸੁਨਹੁ ਸ਼੍ਰੋਤਾ ਨਿਪੁਨ ਮਥਾ ਸਾਰ ਹੈ ਜੋਇ॥੧॥ ਸ਼੍ਰੀ ਗ੍ਰੰਥ ਸਾਹਿਬ ਸ਼ਬਦ ਕਰਹਿੰ ਬੀੜ ਕੋ ਏਕ[1]। ਗਿਰਾ ਪੰਚ ਪਤਿਸ਼ਾਹਿ ਕੀ ਪੂਰਨ ਆਦਿ ਬਿਬੇਕ[2] ॥੨॥ ਨਿਸਾਨੀ ਛੰਦ ॥ ਇਮ ਸ਼੍ਰੀ ਅਰਜਨ ਸਤਿਗੁਰੂ ਤਹਿੰ ਸਮਾ ਬਿਤਾਯੋ। ਗ੍ਯਾਨ

---

[1]ਸ਼ਬਦ ਦਿਕ (ਥਾਂ ਕਰਕੇ) ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਬੀੜ (ਗੁਰੂ ਜੀ) ਕਰਨਹੀ।
[2]ਗਿਆਨ ਆਦਿ ਕਰ ਪੂਰਨ।

*ਇਕ ਲਿਖਤੀ ਨੁਸਖੇ ਵਿਚ ਇਹ ਸਾਰਾ ਅੰਸੂ ਹੀ ਹੈ ਨਹੀਂ।

[ਪਿਛਲੇ ਪੰਨੇ ਦੀ ਬਾਕੀ ਟੁਕ]
੧੩. ਰੋਸਟ ਰਾਮਾਨੰਦ। ੧੪. ਸ਼ਨ ਤੇ ਉਤਪਤੀ। ੧੫. ਸਤਿਗੁਰ ਉਸਤਤਿ। ੧੬. ਕਾਲ ਬਾਚ ਨਿਰਜੋਗ ਭਗਤੀ। ੧੭ ਕਲਾਵਤੀ ਬਾਣੀ। ੧੮. ਨਿਰਜੋਗ ਭਗਤਿ। ੧੯. ਛੋਟੀ ਰਤਨ ਮਾਲਾ। ੨੦. ਵਡੀ ਰਤਨ ਮਾਲਾ। ੨੧. ਜੀਵ ਕੀ ਨਸੀਹਤ ਕੇ ਲਾਇਕ।

ਪ੍ਰਾਣ ਸੰਗਲੀ ਜੋ ਗੁਰੂ ਨਾਨਕ ਦੇਵ ਜੀ ਨੇ ਸ਼ਿਵਨਾਭ ਜੋਗ ਦਿਤੀ ਦਸੀਦੀ ਹੈ, ਇਹੋ ਹੈ ਕਿ ਨਹੀਂ ? ਇਹ ਗਲ ਲੱਭਣੀ ਕਠਨ ਹੈ ਜਦ ਕਿ ਗੁਰੂ ਜੀ ਨੇ ਉਹ ਜਲ ਵਿਚ ਪ੍ਰਵਾਹ ਦਿਤੀ, ਚਾਹੇ ਸਾਧੂ ਨੇ ਭਿਜੀ ਕੋਈ ਫੇਰ ਕੱਢੀ ਵੀ ਲਿਖੀ ਹੈ, ਪਰਗੁਰੂ ਜੀਦਾ ਇਸਨੂੰ ਸ੍ਰੀਕਾਰ ਨਾ ਕਰਨਾ ਚਾਹੇ ਕਿਸੇ ਕਾਰਨ ਕਰਕੇ ਸੀ ਤੇ ਫੇਰ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਾ ਚਾੜ੍ਹਨਾ ਦਸਦਾ ਹੈ ਕਿ ਇਹ ਗੁਰਬਾਣੀ ਦਾ ਦਰਜਾ ਨਹੀਂ ਰਖਦੀ। ਖੋਜ ਦੀ ਅੱਖ ਨਾਲ ਦੇਖਿਆਂ ਮੋਜੂਦਾ ਪ੍ਰਾਣਸੰਗਲੀ ਦੀ ਦਿਖਾਵਟ ਦਾ ਤਰਜ਼ ਗੁਰਬਾਣੀ ਨਾਲ ਘੱਟ ਟਾਕਰਾ ਖਾਂਦਾ ਹੈ, ਉਦਾਸੀ ਮੱਤਾਂ ਦੀਆਂ ਰਚਨਾਵਾਂ ਦੇ ਵਧੇਰੇ ਨੇੜੇ ਢੁਕਦਾ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਾ ਚਾੜ੍ਹਨ ਦੀ ਕਥਾ ਤੋਂ ਨਿਖੜਵੇ ਕਰਨਾ ਚਾਹੀਦੇ ਕਿ ਗੁਰੂ ਅਰਜਨ ਦੇਵ ਜੀ ਨੂੰ ਗੁਰ ਨਾਨਕ ਦੇਵ ਜੀ ਦੀ ਬਾਣੀ ਨਹੀਂ ਜਚੀ ਨਹੀਂ ਤਾਂ ਇਹ ਹੋ ਨਹੀਂ ਸੀ ਸਕਦਾ ਕਿ ਗੁਰ ਨਾਨਕ ਦੇਵ ਜੀ ਦੀ ਬਾਣੀ ਦਾ ਗੁਰ ਅਰਜਨ ਦੇਵ ਜੀ ਕਦੇ ਰਤਾ ਭੀ ਤ੍ਰਿਸਕਾਰ ਕਰਦੇ।ਓਹ ਚਤੁਰ ਬੀੜ ਵਿਚ ਇਸ ਨੂੰ ਚਾੜ੍ਹਦੇ ਤੇ ਹੁਣ ਜੋ ਉਸ ਸਮਰੱਥ ਗੁਰੂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਚਾੜ੍ਹੀ, ਚਾਹੇ ਇਹ ਉਹੋ ਹੈ ਯਾ ਹੋਰ, ਇਹ ਗੁਰਬਾਣੀ ਦਾ ਦਰਜਾ ਨਹੀਂ ਰਖਦੀ। ਅਗਲੇ ਅੰਸੂ ਤੋਂ ਪਤਾ ਲਗੇਗਾ ਕਿ ਗੁਰੂ ਜੀ ਨੇ ਗੁਰਬਾਣੀ ਨੂੰ ਕੱਚੀਆਂ ਬਾਣੀਆਂ ਵਿਚ ਰਲ ਜਾਣ ਤੋਂ ਨਿਖੇੜਾ ਦੇਣ ਲਈ ਗੁਰੂ ਗ੍ਰੰਥ ਸਾਹਿਬ ਰਚਣ ਦਾ ਉੱਦਮ ਕੀਤਾ ਹੈ। ਇਸਤੋਂ ਸੰਭਾਵਨਾ ਹੁੰਦੀ ਹੈ ਕਿ ਪ੍ਰਾਣ ਸੰਗਲੀ ਨੂੰ ਵੇਖਦੇ ਸਾਰ ਬੀੜ ਦਾ ਕੰਮ ਅਰੰਭਣ ਦਾ ਇਕ ਕਾਰਣ ਇਹੋ ਪ੍ਰਾਣ ਸੰਗਲੀ ਸੀ ਜਿਸ ਨੂੰ ਆਪ ਨੇ ਗੁਰਬ ਨੀ ਨਾ ਪਾਕੇ ਸ੍ਰੀਕਾਰ ਨਹੀਂ ਕੀਤਾ ਤੇ ਫਿਰ ਸਾਰੀ ਗੁਰਬਾਣੀ ਨੂੰ ਅਲਗ ਕਰਕੇ ਸਿਹਤਾ ਬੰਨ੍ਹ ਦੇਣ ਦਾ ਉੱਦਮ ਚਾ ਲਿਆ, ਤੇ ਬੀੜ ਬੰਨ੍ਹ ਦਿੱਤੀ।

ਸ਼ਿਰੋਮਣਿ ਧੀਰ ਬਡ*ਬਚ ਮਧੁਰ ਸੁਹਾਯੋ। ਉਪਮਾ ਰਤਨਾਕਰ[1]ਦਿਪਹਿ ਗੰਭੀਰ ਬਿਸਾਲਾ। ਸਿਖ ਸੇਵਕ ਜਲ ਜੰਤੁ ਗਨ ਆਕੁਲਤ ਉਜਾਲਾ[2]†॥ ੩॥ ਸਤਿ, ਸੰਤੋਖ, ਸੁਸ਼ੀਲਤਾ, ਸੁਚ, ਸੁੰਦਰਤਾਈ। ਦਯਾ, ਛਿਮਾ, ਮੁਦਤਾ, ਮਹਾਂ ਕੋਮਲ, ਸਰਲਾਈ[3]। ਅਨਸੂਯੁ[4], ਧੀਰਜ, ਧਰਮ, ਗੁਨ ਆਦਿਕ ਗਨਾਨ। ਰਤਨ ਬਿਸਾਲ ਪ੍ਰਕਾਸ਼ਤੇ ਜਾਤੀ ਇਹ ਨਾਨਾ[5]॥੪॥ਸਾਰ ਅਸਾਰ ਬਿਚਾਰਿ-ਬੋ ਗੰਭੀਰ ਸੁ ਨੀਰਾ[6]। ਪ੍ਰੇਮ ਛੋਭ ਤੇ ਭਗਤਿ ਨਿਤਿ ਬੀਚੀ ਸੁਖ ਸੀਰਾ[7]। ਸੰਤ ਹੰਸ ਬਿਲਸਤਿ ਸਦਾ ਜਮ ਤਾਪ ਬਿਹਾਏ[8]। ਛੇਮ ਅਨੇਕਨਿ ਕੋ ਕਰੈਂ ਇਮ ਸਿੰਧੁ[9] ਸੁਹਾਏ ॥੫॥ ਸ਼ਬਦ ਕਰਤਿ ਚਿਤ ਚਿਤਵਤੇ–ਇਕ ਥਾਨ ਲਿਖੀਜੈ[10]। ਪਠਹਿਂ ਸੁਨਹਿਂ ਸਿਖ ਸੁਖ ਲਹਹਿਂ ਸਿੱਖੀ ਥਿਰ ਥੀਜੈ‡–।ਇਕ ਦਿਨ ਬੈਠੇ ਗੁਰੂ ਜੀ ਬਹੁ ਸਭਾ ਲਗਾਏ। ਉਪਦੇਸ਼ਤਿ ਸਤਿਨਾਮ ਕੋ ਚਖ ਕਰੁਨਾ ਛਾਏ॥੬॥ ਇਕ ਸਿਖ ਬੋਲਜੋ ਜੋਰਿ ਕਰ 'ਗੁਰ ਜੀ ਸੁਨਿ ਲੀਜੈ। ਪ੍ਰਿਥੀਆ ਆਦਿਕ ਅਪਰ ਬਹੁ ਤਿਨ ਕਰਮ ਲਖੀਜੈ। ਆਪ[10] ਬਨਾਵਤਿ ਸ਼ਬਦ ਕੋ ਨਿਜ ਬੁਧਿ ਅਨੁਸਾਰੀ। ਸ਼੍ਰੀ ਨਾਨਕ ਕੋ ਨਾਮ ਸ਼ੁਭ ਧਰਿ ਦੇਤਿ ਮਝਾਰੀ॥੭॥ਕੋਈ ਸਕੈ ਪਛਾਨ ਕਰਿ ਕੋ ਸਕਹਿ ਨ ਜਾਨੀ। ਅਲਪ ਮਤੀ ਆਸ਼ੈ ਗੁਰੂ ਕਿਮ ਸਕਹਿਂ ਬਖਾਨੀ। ਰਲ ਜੈਹੈਂ ਇਮ ਸਕਲ ਹੀ ਗੁਰਮਤਿ ਬਿਗਰੈ ਹੈ ਕੋ ਕਿਸ ਬਿਧਿ ਕੋ ਕਿਸੁ ਬਿਧਿ ਬਾਲੀ ਉਚਰੈ ਹੈ॥੮॥ਕਰਹੁ ਜਤਨ ਅਸ ਮਿਲੈ ਨਹਿਂ ਸੁੰਦਰ ਗੁਰਬਾਨੀ[7]। ਸੁਨਿ ਇਕ ਸਿਖ ਬੋਲਜੋ ਬਹੁਰ 'ਦਿਹੁ ਸੈਸੈ ਹਾਨੀ। –ਬਾਲੀ ਕੱਚੀ ਗੁਰੂ ਬਿਨਾ–ਗੁਰ ਅਮਰ ਬਖਾਨੀ।ਕਿਮ ਸਮਝਹਿਂ ਸਿਖ ਤਿਸੀ ਕੋ ਸੁਨਿ ਪਠਹਿਂ ਸੁਜਾਨੀ[11]॥੯॥ਸਿਖ ਗੁਰਦਾਸ ਜਿ ਆਦਿ ਹੈਂ ਜਿਨ ਗਿਰਾ ਬਨਾਈ। ਸਤਿਗੁਰ ਕੋ ਜਸੁ ਜਿਸ ਬਿਖੈ ਗੁਰਮਤੀ ਦ੍ਰਿੜਾਈ। ਪਰਮੇਸ਼ੁਰ ਸੰਬੰਧਨੀ ਅਰੁ ਜੋ ਅਵਿਤਾਰਾ। ਕਰੀ ਇਨਹੁ[12]ਕੀ

---

[1]ਸਮੁੰਦਰ। [2]ਸਿਖ ਸੇਵਕ ਸਾਰੇ ਜਲ ਜੰਤੂ ਹਨ (ਤੇ ਸਮੁੰਦਰ ਦੀ) ਵਿਆਕੁਲਤਾ (ਲਹਿਰਾਂ ਸਮਾਨ ਹੈ) ਪ੍ਰਕਾਸ਼ (ਦਾ ਲਹਿਰਾਉ) [ਸੰਸ:, ਆਕੁਲਿਤ=ਉੱਚਲ, ਵਿਆਕੁਲ]। (ਅ) (ਇਸ ਸਮੁੰਦਰ ਵਿਚ) ਜਲ ਜੰਤੂਆਂ ਸਮਾਨ ਸਿੱਖ ਵਿਚਰ ਰਹੇ ਹਨ। [ਆਕੁਲਤਾ=ਉੱਚਲਤਾ ਭਾਵ ਵਿਚਰਨਾ। ਉਜਾਲਨਾ=ਪ੍ਰਕਾਸ਼ਨਾ, ਹੋਂਦ, ਹੋਣਾ]। [3]ਸੁਘੜਾਈ। [4]ਈਰਖਾ ਰਹਤ। [5](ਪਿੱਛੇ ਜੋ ਗੁਣ ਗਿਣੇ ਹਨ) ਇਹ ਨਾਨਾ ਜਾਤਿ ਦੇ ਰਤਨ ਪ੍ਰਕਾਸ਼ਦੇ ਹਨ। [6](ਇਹੀ) ਡੂੰਘਾ ਜਲ ਹੈ। [7]ਗੁਰੂ ਰੂਪ ਸਮੁੰਦ੍ ਵਿੱਚ ਪ੍ਰੇਮ ਰੂਪ ਛੋਭ ਤੋਂ ਨਿੱਤ ਭਗਤੀ ਰੂਪੀ ਲਹਿਰਾਂ ਸੀਤਲ ਤੇ ਸੁਖਦਾਈ (ਉਠਦੀਆਂ ਹਨ)। [8]ਦੂਰ ਹੁੰਦਾ ਹੈ। [9]ਇਕ ਥਾਂ ਲਿਖੀ ਜਾਵੇ। [10]ਭਾਵ ਪ੍ਰਿਥੀਆ ਆਦਿਕ। [11]ਹੁਣ ਪੜ੍ਹਕੇ ਸੁਜਾਨ ਸਿੱਖ। [12]ਭਾਵ ਅਵਤਾਰਾਂ ਦੀ। *ਪਾ:–ਧੀਰ ਮ੍ਰਿਦੁ।

†ਪਾ:–ਸਿੱਖ ਸੇਵਕ ਜਲ ਜੰਤੂ ਸੋ ਸੋਭਤਿ ਤਿਹਕਾਲ। ‡ਪਾ–ਬਿਥਰੀਜੈ।

ਜਿਨ ਕਥਾ ਸੰਗ੍ਰਾਮ ਅਖਾਰਾ[1] ॥ ੧੦ ॥ ਪੜ੍ਹਹਿੰ ਸੁਨਹਿੰ ਸਿਖ ਕੈ ਨਰ ਦੀਜਹਿ ਉਪਦੇਸ਼ਾ ?'। ਬੋਲੇ ਕ੍ਰਿਪਾ ਨਿਧਾਨ ਗੁਰ ਪਿਖਿ ਕਟਤਿ ਕਲੇਸ਼ਾ॥ 'ਗੁਰਬਾਨੀ ਸਰਬੋਤਮਾ ਨਿਤਪ੍ਰਤਿ ਅੱਭ੍ਯਾਸੈ। ਅਰਥ ਬਿਚਾਰੈ ਦ੍ਰਿੜ੍ਹੈ ਮਨ ਅੱਗ੍ਯਾਨਹਿੰ ਗ੍ਰਾਸੈ[2]॥੧੧॥ਅੰਮ੍ਰਿਤ ਵੇਲਾ ਉਠਿ ਪਠਹਿ ਕਰਿ ਕੇਠ ਘਨੇਰੇ। ਮਹਾਂ ਮਹਾਤਮ ਪ੍ਰਾਪਤੀ ਮਨ ਪ੍ਰੇਮ ਬਡੇਰੇ।ਬਾਨੀ ਅਪਰ ਕਵੀਨ ਕੀ ਮੱਧ੍ਯਮ ਸੋ ਜਾਨੋ।ਅਵਤਾਰਨਿ ਪ੍ਰਭੁ ਕੇ ਕਥਨ ਗੁਣ ਆਦਿਕ ਗ੍ਯਾਨੋ ॥੧੨॥ਗੁਰ-ਬਾਨੀ ਸੋਂ ਮਤ ਮਿਲਹਿ ਕੈ ਜਸੁ ਗੁਰਕੇਰਾ। ਪਠਹਿ ਸੁਨਹਿ ਸੋ ਭੀ ਸੁਖਦ[3] ਸਿਮਰਹਿ ਸਭਿ ਬੇਰਾ।ਬਾਨੀ ਅਪਰ ਅਨੇਕ ਹੈਂ ਬਹੁ ਭਾਂਤਿ ਕਹਾਨੀ। ਸਤਿ-ਗੁਰ ਮਤ ਤੇ ਬਾਹਰੀ ਗਣ* ਅਵਗੁਣ ਸਾਨੀ॥੧੩॥ਸੁਨਹੁ ਨ ਪਠਹੁ ਨ ਪ੍ਰੇਮ ਕਰਿ ਅਵਗਤੀ ਪੁਚਾਵੈ। ਪਰਚਾ ਕਰਹੁ ਸੁ ਛੇਮ ਕੋ ਜੋ ਦੁਖ ਬਿਨਸਾਵੈ । ਜੋ ਬਾਨੀ ਗੁਰਦਾਸ ਕੀ ਗੁਰਮਹਿਮਾ ਭਾਰੀ।ਸਿੱਖੀ ਪ੍ਰਾਪਤਿ ਪਠੇ ਤੇ ਇਮ ਲੇਹੁ ਬਿਚਾਰੀ'॥੧੪॥ ਇਮ ਕਹਿ ਲਗੇ ਬਿਚਾਰਨੇ ਜਗ ਕੀ ਕੱਲ੍ਯਾਨਾ। ਪਿਖੀ ਭਵਿੱਖਤ ਬਾਰਤਾ—ਹਮ ਹੁਇੰ ਦਸ ਥਾਨਾ[4]।ਪਾਛੇ ਸਿੱਖੀ ਕਿਮ ਰਹੈ ਕਿਹ ਟੇਕੈਂ ਮਾਥਾ। ਸ਼ਬਦ ਨਿਰਾਲੇ ਕਿਮ ਰਹੈਂ ਮਿਲਹਿੰ ਨ ਕਿਹ ਸਾਥਾ— ॥੧੫॥ਇਮ ਬਿਚਾਰ ਬੋਲੇਗੁਰੂ 'ਤਟ ਨਦੀ ਬਿਪਾਸਾ। ਨਗਰੀ ਗੋਇੰਦਵਾਲ ਹੈ ਸ਼੍ਰੀ ਸਤਿਗੁਰੁ ਬਾਸਾ[5]। ਤਿਸ ਮਹਿੰ ਮੋਹਨ ਅਬਿ ਬਸਹਿ ਬਡ ਮਸਤ ਸੁਭਾਊ।ਬਾਨੀ ਚਹੁੰ ਪਤਿਸ਼ਾਹਕੀ ਕੀਨਸਿ ਇਕਥਾਊਂ॥੧੬॥ਬਡੋਪੁੱਤ੍ਰ ਗੁਰ ਅਮਰ ਕੋ ਕਿਸ ਕਾਨ ਨ ਠਾਨੇ। ਸਕਲ ਸ਼ਬਦ ਤਿਸ ਪਾਸਿ ਤੇ ਕੌ[6] ਕਿਸ ਬਿਧਿ ਆਨੈ। ਕੋ ਉਪਾਇ ਕਰਿ ਪਾਇਂ ਹਮ ਸਗਰੀ ਗੁਰਬਾਨੀ। ਬੀੜ ਕਰਹਿੰ ਪੁਨ ਏਕ ਥਲ ਹਿਤ ਜਗ ਕੱਲ੍ਯਾਨੀ'॥੧੭॥ਸਭਾਬੀਚ ਬੈਠਨੋ ਹੁਤੋ ਭਾਈ ਗੁਰਦਾਸੂ। ਸੁਨਤਿ ਕਹਨੋ ਕਰ ਜੋੜ ਕਰਿ 'ਹੌਂ ਪਹੁੰਚੌਂ ਪਾਸੂ। ਪੋਥੀ ਸਗਰੀ ਆਨਿਹੌਂ[7] ਆਇਸੁ ਨਿਜ ਦੀਜੈ। ਮੋਹਨ ਮਿਲਿ ਔ ਮੋਹਰੀ ਮੋਕਹੁ ਸਮਝੀਜੈ[8] ॥੧੮॥ਸ਼੍ਰੀ ਅਰਜਨ ਸੁਨਿ ਬਾਕ ਕੋ ਉਰ ਗਰਬਤਿ ਜਾਨਾ।— ਬਿਨਾ ਨਾਮ ਇਸ ਕੇ ਲਿਏ 'ਮੈਂ ਲ੍ਯਾਊਂ' ਬਖਾਨਾ[9]—।'ਜਾਹੁ' ਕਹਨੋ ਤਿਸ ਕਾਲ ਮਹਿੰ ਗੁਰ ਰਿਦੈ ਬਿਚਾਰੀ।—ਬਾਨੀ ਹਾਥ ਨ ਆਇ ਹੈ ਹੁਇ ਨਿਰ

[1]ਯੁਧ ਅਖਾੜਿਆਂ ਦੀ ਕਥਾ। [2]ਗ੍ਰਾਸ ਲੇਂਦੀ ਹੈ ਭਾਵ ਨਾਸ਼ ਕਰਦੀ ਹੈ। [3]ਸੁਖਦਾਇਕ। [4]ਦਸ ਅਵਤਾਰ। [5]ਵੱਸੇ ਹਨ। [6]ਕੋਈ। [7]ਲਿਆਂਵਦਾ ਹਾਂ। [8]ਮੇਹਰ ਅਤੇ ਮੋਹਰੀ ਜੀ ਨੂੰ ਮਿਲਕੇ (ਥੋਥੀਆਂ ਲੈ ਆਯਾ) ਹੀ ਮੈਨੂੰ ਜਾਣੋ। [9]ਸਾਡੀ ਵਲੋਂ ਇਸ ਭਾਵ ਭਾਈ ਗੁਰਦਾਸ ਦਾ ਨਾਮ ਲਏ ਬਿਨਾਂ (ਇਸਨੇ) ਕਿਹਾ ਹੈ—ਮੈਂ ਲਿਆਵਾਂਗਾ। *ਪਾ:—ਗੁਣ।

ਹੈਂਕਾਰੀ–॥੧੯॥ਤਬਿ ਭਾਈ ਹੁਇ ਤਮਾਰਕੋ ਮਾਰਗ। ਸੋ ਲੀਨਾ। ਦੋਇ ਦਸੋਸ ਗਮਨਜੋ ਗਯੋ ਦੱਖਣ ਮੁਖ ਕੀਨਾ।ਪਹੁੰਚਜੋ ਗੋਇੰਦਵਾਲ ਤਬਿਤਹਿੰ ਪਿਖੀ ਸੁ ਬਾਪੀ।ਮੱਜਨ ਕਰਿ ਕੈ ਸਿਮਰਿ ਗੁਰ ਪਿਖਿ ਨਿਰਮਲ ਆਪੀ[1] ॥ ੨੦ ॥ ਪੁਨਹ ਚੁਬਾਰੈ ਚਲਿ ਗਯੋ ਜਹਿੰ ਭਿਰੇ ਕਿਵਾਰਾ । ਲਗਿ ਸਮਾਧਿ ਆਸਨ ਕਰੈ ਨਹਿੰ ਦੇਹਿ ਸੰਭਾਰਾ। ਜਾਮ ਦਿਵਸ ਕੇ ਰਹੇ ਤੇ ਪਹੁੰਚਜੋ ਤਹਿੰ ਭਾਈ। ਬਹੁ ਪ੍ਰਕਾਰ ਕੀ ਬੇਨਤੀਕਰਿ ਉੱਚ ਸੁਨਾਈ॥੨੧॥[2]ਸੁਧਾ ਸਰੋਵਰ ਨਗਰ ਤੇ ਮੈਂ ਚਲਿ ਕਰਿ ਆਯੋ।ਸ਼੍ਰੀ ਅਰਜਨ ਕਿਸ ਕਾਜ ਕੋ ਤੁਮ ਨਿਕਟ ਪਠਾਯੋ। ਦਰਸ਼ਨ ਮੋਕਹੁ ਦੀਜੀਏ ਉਘਰਾਇ ਕਿਵਾਰੋ[3] । ਕੁਖਨ ਕੁਲ ਸ਼੍ਰੀ ਅਮਰ ਕੇ ਗੁਨ ਗਯਾਨ ਉਦਾਰੋ!॥੨੨॥ਗੁਰ ਨੰਦਨ! ਬੰਦਨ ਉਚਿਤ ਕੰਦਨ ਦੁਖ ਦੋਸ਼ਾ।ਦਰਸ਼ਨ ਤੇ ਅਘ ਕਟਤਿਹੈਂ ਸਭਿ ਦਾਸ ਭਰੋਸਾ।ਲਖਿ ਹਸਤਾਮਲ[4] ਆਤਮਾ ਦ੍ਰਿੜ ਗਯਾਨ ਸਦੀਵਾ।ਰਹੈ ਜੋਗ ਆਰੂਢ ਥ੍ਰਿਤਿ ਇਕ ਰਸ ਨਿਤ ਥੀਵਾ ॥੨੩॥ਦਰਸ਼ਨ ਦਿਹੁ ਅਰਜ਼ਿਨਿ[5] ਸੁਨਹੁ ਸ਼੍ਰੀ ਅਰਜਨ ਕਾਮੂ।ਅਰਜਨ ਜਸੁ ਵਿਸਤ੍ਰਿੱਤ[6]ਜੋ ਗੁਨ ਗਨ ਕੋ ਧਾਮੂ[7]।ਇਸ ਪ੍ਰਕਾਰ ਸਭਿ ਜਾਮਨੀ ਬਿਨਤੀ ਬਹੁ ਠਾਨੀ।ਨੰਦਨ ਸ਼੍ਰੀ ਗੁਰ ਅਮਰ ਕੋ ਨਹਿੰ ਬੋਲਜੋ ਬਾਨੀ॥੨੪॥ ਭਈ ਭੋਰ ਲਖਿ ਔਰ ਨੇ ਭਾਈ[8] ਸਮਝਾਯੋ । [9]ਇਹ ਮਨ ਮਸਤ ਸਦੀਵ ਹੈਂ ਨਹਿੰ ਬੁਲਤਿ ਬੁਲਾਯੋ । ਮਰਜ਼ੀ ਅਪਨੀ ਕਰਤਿ ਹੈਂ ਨਹਿੰ ਗ਼ਰਜ਼ੀ[9] ਕਾਹੂ।ਅਰਜ਼ੀ ਸੁਨਹਿ ਨ ਕਹੇ ਤੇ ਹਰਿ ਜੀ ਮਨ ਮਾਂਹੂ[10]॥੨੫॥ ਦਰ ਖੁਲਾਵਨੇ ਹੇਤੁ ਕੋ ਬਹੁ ਕਰੇ ਉਪਾਊ।ਪਚਿ ਹਾਰਜੋ ਗੁਰਦਾਸ ਤਬਿ ਬਸ ਚਲਜੋ ਨ ਕਾਊ । ਉਰ ਉਦਾਸ ਬਹੁ ਹੋਇ ਕੈ ਬ੍ਰੀੜਾ*ਉਪਜਾਈ।–ਕਛੁ ਨ ਕਾਜ ਭਾ ਮੈਂ ਅਯੋ ਅਬਿ ਕਯਾ ਮੁਖ ਜਾਈ[11]–॥੨੬॥ਸੁਧਾ ਸਰੋਵਰ ਮਗ ਪਰਜੋਪਹੁੰਚਜੋ ਪੁਨ ਆਈ।ਸ਼੍ਰੀ ਅਰਜਨ ਰਾਜਹਿੰ ਜਹਾਂ ਨਿਜ ਗ੍ਰੀਵ ਨਿਵਾਈ। ਕਹੀ ਜੋਰ ਕਰ ਬਾਰਤਾ[12]ਮੈਂ ਕਰੇ ਉਪਾਊ।ਦਰ ਕਿਵਾਰ ਖੋਲੇ ਨਹੀਂ,ਬਸ ਚਲਜੋ ਨ ਕਾਊ॥੨੭॥ਰਹਜੋ ਪੁਕਾਰਤਿ ਸਭਿ ਨਿਸਾ ਕੁਛ ਬਾਕ ਨ ਬੋਲਾ । ਲਿਯੋ ਆਪ ਕੋ ਨਾਮ ਭੀ ਦਰ ਤਊ ਨ ਖੋਲਾ। ਅਮਰ ਅੰਸ ਜੇ ਅਪਰ ਥੇ ਤਿਨ

---

[1]ਨਿਰਮਲ ਜਲ ਦੇਖਕੇ ਇਸ਼ਨਾਨ ਕੀਤਾ। [2]ਖੋਲ੍ਹ ਕੇ ਤਖਤੇ। [3]ਹਥ ਤੇ ਆਵਲੇ ਵਾਂਗ। [4]ਬੇਨਤੀਆਂ ਨੂੰ। [5]ਉੱਜਲ (ਜਿਨ੍ਹਾ ਦਾ) ਫੈਲ ਰਿਹਾ ਹੈ ਜਸ। [6]ਭਾਵ ਭਾਈ ਗੁਰਦਾਸ ਜੀ ਨੂੰ। [7]ਲੋਕ੍ਰਵੰਦ। [8]ਬੇਨਤੀ ਕਹਿਣ ਤੇ ਸੁਣਦੇ ਨਹੀਂ ਹਨ ਤੇ ਮਨ ਵਿਚ ਪਰਮੇਸ਼ੁਰ (ਜਪਦੇ ਹਨ)। [9]ਕੀ ਮੂੰਹ ਲੈਕੇ ਜਾਵਾਂ। *ਪਾ:–ਪੀੜਾ।

ਮੁਝ ਸਮੁਝਾਯੋ।–ਮਸਤ ਰਹੈਂ ਇਹ ਤੋ ਸਦਾ–ਕਹਿ ਮੋਹਿ ਹਟਾਯੋ[1]॥੨੯॥ ਤਬਿ ਸਾਹਿਬ ਬੁੱਢੇ ਸੁਨਜੋ[2]ਕਾਰਜ ਨਹਿੰ ਹੋਵਾ'।–ਕੋ ਅਬਿ ਗਮਨਹਿ ਪਾਸ ਤਿਸ ਨਹਿੰ ਦੂਸਰ ਜੋਵਾ॥ਆਪ ਜਾਇਂ ਸ਼੍ਰੀਗੁਰ ਕਿਧੌਂ ਤਬਿ ਕਾਜ ਬਨੈ ਹੈ–। ਇਮ ਬਿਚਾਰ ਉਰ ਸਭਾ ਮਹਿੰ ਨਿਜ ਅਰਜ਼ ਭਨੈ ਹੈ ॥ ੨੯॥ 'ਮੈਂ ਗਮਨੌਂ ਭਨੀਏ ਹੁਕਮ' ਸ੍ਰੀ ਗੁਰ ਮੁਸਕਾਏ। 'ਭਲੀ ਬਾਤ, ਤੁਮ ਜਾਹੁ ਜੋ[3] ਕਾਰਜ ਬਨਿ ਜਾਏ'। ਸੁਨਿ ਸ਼੍ਰੀ ਸਤਿਗੁਰ ਬਾਕ ਕੋ ਬੁੱਢਾ ਗਮਨਾਯੋ। ਸਨੇ ਸਨੇ ਮਾਰਗ ਚਲਜੋ ਤਿਸ ਪੁਰਿ ਮਹਿੰ ਆਯੋ॥੩੦॥ ਕਰਿ ਸ਼ਨਾਨ ਜਲ ਬਾਵਲੀ ਹਰਖਜੋ ਮਨ ਮਾਂਹੀ॥ਗਯੋ ਦੁਆਰੇ ਕੋ ਬਹੁਰ ਮੋਹਨ ਕੇ ਪਾਹੀ॥ਭਿਰੇ ਕਪਾਟ ਬਿਲੋਕ ਕੈ ਪੁਨ ਉੱਚ ਉਚਾਰਾ*।'ਗੁਰੂ ਅਮਰ ਕੇ ਸੁਤ ਬਡੇ! ਦਿਹੁ ਦਰਸ ਉਦਾਰਾ ॥੩੧॥ ਸ਼੍ਰੀ ਅਰਜਨ ਭੇਜਜੋ ਮੁਝੇ, ਬੁੱਢਾ ਮਮ ਨਾਮੂ।ਕ੍ਰਿਪਾ ਕਰਹੁ ਸੁਨਿ ਲੀਜੀਏ ਕੀਜੈ ਪੁਨ ਕਾਮੂ'। ਰਹਜੋ ਪੁਕਾਰ ਨ ਸੁਨਜੋ ਕਿਛੁ ਨ ਕਿਵਾਰ ਉਘਾਰਜੋ।ਨਹਿੰਬੋਲਜੋ ਕਿਸ ਭਾਂਤਿ ਕਰਿ ਭਾਈ ਪਰਿਹਾਰਜੋ॥੩੨॥ ਕਰ ਸੋਂ ਦੁਹੂੰ ਕਪਾਟ ਕੋ ਖਰਕਾਵਨਿ ਕੀਨੋ । ਜੋਰ ਲਾਇ ਜੋਹਨ ਕਰੇ ਬਹੁ ਦ੍ਰਿੜ੍ਹ ਕਰਿ ਦੀਨੋ[4]। ਜਤਨ ਰਹਜੋ ਕਰਿ ਖੁਲੇ ਨਹਿੰ,ਅੰਤਰ[5]ਨਹਿੰ ਬੋਲਾ। ਬੁੱਢਾ ਰਿਦੈ ਬਿਚਾਰਤੋ–ਕਿਮ ਲੈ ਦਰ ਖੋਲਾ–॥ ੩੩॥ ਬਲ ਤੈ ਚੁਥੀ ਖੈਂਚ ਕੈ ਬਹੁ ਬਾਰ ਹਲਾਈ। ਇਤ ਉਤ ਕਰਿ ਕੈ ਜ਼ੋਰ ਤੈ ਬਾਹਰ ਨਿਕਸਾਈ। ਈਟਾਂ ਕੁਛਕ ਉਖੇਰਕੈ ਲਿਯ ਖੋਲ ਕਿਵਾਰਾ। ਅੰਤਰ ਜਾਇ ਪ੍ਰਵੇਸ਼ਿਓ ਬਿਨ ਸ਼ੰਕ ਉਦਾਰਾ[6]॥੩੪॥ਸ਼੍ਰੀ ਮੋਹਨ ਬੈਠੇ ਜਹਾਂ ਪਦਮਾਸਨ ਧਾਰੀ।ਲਗੀ ਸਮਾਧਿ ਅਖੰਡ ਰਸੁ ਨਹਿੰ ਦੇਹਿ ਸੰਭਾਰੀ। ਕਾਸ਼ਟ ਕੋਰ ਸਮਾਨ ਦ੍ਰਿੜ੍ਹ ਰਿਜੁ[7]†ਹ੍ਵੈ ਕਰਿ ਬੈਸਾ।ਅਚਲ ਅੰਗ ਸਗਰੇ ਕਰੇ ਚਿਤਿ ਕਾਸ਼ਟ ਜੈਸਾ॥੩੫॥ ਲਘੁ ਸਿਰ ਪਰ ਸ਼ੁਭ ਕੇਸ਼ ਹੈਂ ਚਹੁੰ ਦਿਸ਼ਨਿ ਬਖੇਰੇ[8]। ਸਦਾ ਰਹੈ ਜੋ ਨਗਨ ਹੀ ਮਨ ਮਸਤ ਬਡੇਰੇ।ਬੁੱਢਾ ਬਿਸਮਯ ਹੁਇ ਰਹਜੋ ਅਵਿਲੋਕਨਿ ਕੀਨਾ। ਰਹਜੋ ਹਿਲਾਇ ਸਰੀਰ ਕੋ ਆਸਨ ਆਸੀਨਾ[9] ॥ ੩੬ ॥ ਲਗੀ ਸਮਾਧਿ ਅਗਾਧਿ ਹੀ ਨਹਿੰ ਪੌਨ ਉਤਾਰਾ।ਇਤ ਉਤ ਰਹਜੋ ਹਿਲਾਇਬਹੁ ਨਹਿੰ ਭਈ ਸੰਭਾਰਾ। ਸ਼ਬਦ ਸੁਨਜੋ ਜਬਿ ਅਪਰ ਨੇ ਦਰ ਖੋਲਨਿ ਕੋਰਾ।ਸੁਧਿ ਦੀਨਸਿ

---

[1]ਮੈਨੂੰ ਮੋੜ ਦਿੱਤਾ। [2]ਜੇ ਤੇਰੇ ਗਿਆਂ। [3]ਬਹੁਤ ਪੱਕੇ ਕਰਕੇ ਦਿੱਤੇ ਹੋਏ ਸੀ ਜੋਰ ਲਗਾ ਕੇ ਜੋਹੇ–ਦੇਖੇ। [5]ਅੰਦਰੋਂ। [6]ਸ੍ਰੇਸ਼ਟ (ਬਾਬਾ ਬੁੱਢਾ ਜੀ)। [7]ਸਿੱਧਾ [ਸੰਸ:, ਰਿਜੁ]। [8]ਖਿੰਡੇ ਹੋਏ। [9]ਆਸਨ ਤੇ ਟਿਕੇ ਹੋਏ ਨੂੰ। *ਪਾ:–ਪੁਕਾਰਾ। †ਪਾ:–ਚਿਰ।

ਤਿਨ ਮੋਹਰੀ,ਆਯੋ ਤਿਸ ਬੇਰਾ॥੨੭॥ਨਮੋ ਕਰਤਿ ਬੁੱਢਾ ਪਿਖਨੋ ਪਦ ਗਹਤਿ ਹਿਲਾਵੈ। ਦੌਰਤਿ ਆਏ ਮੋਹਰੀ ਕਹਿ ਬਾਕ ਸੁਨਾਵੈਂ। 'ਕਨੋਂ ਛੇਰਤਿ ਹੋ ਇਨਹੁ ਕੋ ਨਿਤ ਮਸਤ ਸੁਭਾਊ॥ਬਡਲਘੂ ਨਹੀਂ ਬਿਚਾਰਤੋ ਨਹਿੰਦੇਖਹਿੰ ਕਾਊ॥੨੮॥ਸ੍ਰਾਪ ਆਦਿ ਨਿਸ਼ਠੁਰ ਭਨਹਿੰ ਹੇਰਤਿ ਰਿਸ ਧਾਰੈਂ। ਕਰ ਨ ਸਪਰਸਹੁ ਅੰਗ ਇਨ,ਨਹਿੰ ਨਯਨ ਉਘਾਰੈ'। ਨਿਜ ਸੁਭਾਉ ਮਹਿੰ ਮਸਤ ਰਹਿ ਕਿਹ ਸੰਗ ਨ ਬੋਲੈ॥ਬੈਠਨੋ ਅੰਤਰਿ ਇਮ ਰਹੈ ਕਬਿ ਕਬਿ ਦਰ ਖੋਲੈ॥ ੨੯ ॥ ਜੁਗ ਹਾਥਨਿ ਭੋਜਨ ਕਰੈ ਜਥਿ ਭਜਹਿ ਸਮਾਧਾ। ਨਾਂਹਿ ਤ ਬੈਠੈ ਇਸੀ ਬਿਧਿ ਅਨਗਾਧਅਗਾਧਾ[1]'।ਸੁਨਿ ਬੁੱਢੇ ਤਿਸ ਦਿਸ਼ਾ ਕੋ ਬੰਦਨ ਪੁਨ ਕੀਨੀ॥ਨਮੋ ਮੋਹਰੀ ਕੋ ਕਰੀ ਮਹਿਮਾ ਬਡ ਚੀਨੀ॥੩੦ ॥–ਗੁਰਬਾਲੀਹਾਥ ਨ ਲਗਹਿ–ਉਰ ਬਿਖੈ ਬਿਚਾਰਾ॥ਚਲਨੋ ਸੁਧਾਸਰ ਕੋ ਬਹੁਰ ਗੁਰ ਕੋ ਦਰਬਾਰਾ। ਸ਼੍ਰੀ ਅਰਜਨ ਸੋਂ ਮਿਲਨੋ ਤਥਿ ਪਦ ਬੰਦਨ ਠਾਨੀ॥ ਕਹੀ ਬਾਰਤਾ ਸਕਲ ਹੀ 'ਪ੍ਰਾਇ ਨ ਗੁਰਬਾਨੀ ॥ ੪੧ ॥ ਨਹਿੰ ਸਮਾਧਿ ਤਿਸ ਕੀ ਖੁਲਹਿ ਜਾਚਹਿ ਕਿਸਪਾਸੀ॥ਕੋ ਦੇਵਹਿਸਭਿ ਪੋਥੀਆਂ ਕਿਸ ਕਰਹਿ ਹੁਲਾਸੀ॥ ਤੋਰਿ ਕਿਵਾਰ ਪ੍ਰਵੇਸ਼ਿਓ ਬਹੁ ਭਾਂਤਿ ਹਿਲਾਯੋ॥ਧਨਾਨ ਖੁਲਨੋ ਨਹਿੰਤਿਸੀ ਕਹੁਮੈਂ ਹਟਿ ਕਰਿ ਆਯੋ'॥੪੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਬੁੱਢੇ ਕੋ ਪੋਥੀਆਂ ਲੇਨ ਭੇਜਣ ਅਰੁ ਗੋਇੰਦਵਾਲ ਆਗਵਨ' ਪ੍ਰਸੰਗ ਬਰਨਨੰ ਨਾਮ ਤੇਤੀਸਮੋ ਅੰਸੂ॥ਰ ੩॥

੩੪. [ਸ਼੍ਰੀ ਗੁਰੂ ਅਰਜਨ ਜੀ ਪੋਥੀਆਂ ਲੇਣ ਗਏ]।

ਦੋਹਰਾ॥ ਸੁਨਿ ਬੁੱਢੇ ਕੇ ਬਚਨ ਕੋ–ਮਿਲਹਿ ਨ ਖੁਲਹਿ ਧਿਆਨ॥ਤਿਸ ਪਰ ਬਸ ਕੈਸੇ ਚਲਹਿ ਕਹਨੋ ਸੁਨਹਿ ਨਹਿੰ ਕਾਨ ॥ ੧ ॥ ਅੜਿਲ॥ ਦਰ ਕੇ ਭੇਰ ਕਿਵਾਰ ਸਮਾਧਿ ਲਗਾਵਤੋ। ਨਿਤ ਹੀ ਮਸਤ ਸੁਭਾਵ ਨ ਕੋਇ ਬੁਲਾਵਤੋ। ਰਹੈਂ ਦੂਰ ਲਹਿ ਤ੍ਰਾਸ ਸਮੀਪ ਨ ਜਾਤਿ ਕੋ। ਹੈ ਕ੍ਰੋਧਤਿ ਉਚਰੈ ਸ੍ਰਾਪ, ਸੁ ਚਹਤਿ ਇਕਾਂਤ ਕੋ॥ ੨ ॥ ਹਮਰੇ ਪਿਤ ਕੇ ਸਾਥ ਰਿਸਾਵਤਿ ਹੀ ਰਹਨੋ। ਗੁਰਤਾ ਪ੍ਰਾਪਤਿ ਨਾਂਹਿ ਦ੍ਰੈਸ਼ ਯਾਂਤੇ ਚਹਨੋ॥ਸ਼੍ਰੀ ਗੁਰ ਤਿਨ ਕੇ ਪਿਤਾ ਬਿਰਧ ਤਨ ਬਯ ਮਹਾਂ। ਹੋ ਕਹਨੋ ਨ ਮਾਨਨੋ ਬਾਕ ਪ੍ਰੇਮ ਤੇ ਬਹੁ ਕਹਾ॥੩॥ ਇਨ ਕਾਰਨ ਤੇ ਦੁਲਭ ਸ਼ਬਦ ਸਭਿ ਗੁਰਨਿ ਕੇ–। ਸ਼੍ਰੀ ਅਰਜਨ ਚਿਤਵੈਂ ਕਾਜ ਨਿਜ ਪੁਰਨ ਕੇ[2]।–ਆਪ ਜਾਇ ਚਲਿ ਪਾਸ ਸੁ ਕੀਰਤਿ ਕੋ

---

[1]ਨਹੀਂ ਖੁਹਲਦਾ। [2]ਅਗਾਧ ਡੂੰਦ ਅਥਾਹ ਪਰਮੇਸ਼ੁਰ ਵਿਚ ਲਿਵਲੀਣ। [ਸੰਸਃ, ਅਗਾਧ= ਅਥਾਹ। ਅਨੁਗਾਹ, ਅਨੁਗਾਧ=ਲਗਰਕ, ਡੂਬਿਆ]। [3]ਆਪਣੇ ਕੰਮ ਦੇ ਪੂਰਾ ਕਰਨੇ ਲਈ।

ਕਹੈਂ।ਹੌ ਸੁਨੇ ਜਿ ਹੋਇ ਪ੍ਰਸੰਨ ਪੋਥੀਆਂ ਸਭਿ ਲਹੈਂ ॥੪॥ਬਿਨ ਹਮਰੇ ਤਹਿੰ ਗਏ ਹਾਥ ਨਹਿੰ ਆਵਈ। ਅਪਰ ਨ ਕਿਸਹੂੰ ਪਾਸ ਜਿ ਤਹਾਂ ਲਿਖਾਵਈਂ। ਉਚਰਹਿੰ ਸੁਜਸੁ ਬਿਸਾਲ ਪ੍ਰਸੰਨ ਜਿ ਹੋਵਈ । ਹੌ ਸਾਦਰ ਦੇਹਿੰ ਬੁਲਾਇ ਕ੍ਰੋਧ ਉਰ ਖੋਵਈ ॥੫॥ ਬਡਿਅਨਿ ਇਹੈ ਸੁਭਾਵ ਸਰਲਤਾ ਜਾਨਿ ਕੈ।ਸੁਜਸੁ ਸੁਨਤਿ ਰਿਸਹਾਨਿ, ਕਹਨੋ ਲੈਂ ਮਾਨਿ ਕੈ।ਧਰੈਂ ਸੁ ਉਰ ਬਿਸਵਾਸ ਕਾਜ ਹੁਇ ਜਾਵਈ। ਹੌ ਧਾਂਤੇ ਚਲਿਬੋ ਬਨਹਿ ਨ ਸੈਸੈ ਆਵਈ–॥੬॥ ਸ਼੍ਰੀ ਗੁਰ ਅਰਜਨ ਨਾਥ ਬਿਸਾਲ ਬਿਚਾਰਿਕੈ।–ਕਰਿਬੋ ਬਨਹਿ ਜਰੂਰ ਆਲਸੌ ਟਾਲਿ ਕੈ । ਸਭਿ ਜਗ ਪਰ ਉਪਕਾਰ ਬੀੜ ਸ਼੍ਰੀ ਗ੍ਰੰਥ ਕੀ । ਹੌ ਬਿਦਤਹਿ ਕਲਿ ਮਹਿੰ ਅਧਿਕ ਰੀਤਿ ਸ਼ੁਭ ਪੰਥ ਕੀ॥੭॥ ਜਿਯਤ ਜੀਵਕਾ ਬਨਹਿ ਸੁ ਲਾਖਹੁ ਨਰਨ ਕੀ[1]। ਸੁਨਿ ਕਰਿ ਪਠਹਿੰ ਕਮਾਹਿੰ ਪ੍ਰੀਤ ਪ੍ਰਭੁ ਚਰਨ ਕੀ। ਅੰਤ ਮੁਕਤਿ ਕੋ ਲੇਹਿੰ ਨ ਸੰਸੈ ਹੋਇ ਹੈ।ਹੌ ਰਾਵ ਰੰਕ ਉਚ ਨੀਚ ਜਪਾਵ-ਹਿ ਕੋਇ ਹੈ–॥੮॥ਇਮ ਬਿਚਾਰ ਕਰਿ ਗੁਰੁ ਸੁ ਬਾਕ ਬਖਾਨਿਓ। 'ਤੁਮਾਰੀ ਹਮਰੀ ਕਰਹੁ ਪ੍ਰਾਤ ਪ੍ਰਸਥਾਨਿਓ'[2]। ਜਾਨਿ ਲਈ ਸਭਿਹੂੰਨਿ ਸੁ ਨਿਸਾ ਬਿਤਾਇ ਕੈ।ਹੌ ਪ੍ਰਾਤ ਕੀਨਿ ਇਸ਼ਨਾਨ ਸੁਧਾਸਰ ਜਾਇ ਕੈ॥੯॥ਸਭਿ ਗੁਰੁ ਆਦਿ ਮਨਾਇ ਅਰਢੇ ਪਾਲਕੀ । ਜਿਨ ਕੀ ਕ੍ਰਿਪਾ ਸੁ ਦ੍ਰਿਸ਼ਟਿ ਪੀਰ ਨਹਿੰ ਕਾਲ ਕੀ[3] । ਸਿੱਖ ਸੰਗ ਸਮੁਦਾਇ ਦਾਸ ਸ਼ੋਭਤਿ ਚਲੇ। ਹੌ ਮਨਹੁ ਚੰਦ੍ਰਮਾਂ ਸਾਥ ਤਾਰਕਾ ਗਨ ਭਲੇ॥੧੦ ॥ ਸਨੈ ਸਨੈ ਚਲਿ ਆਇ ਸੁ ਗੋਇੰਦਵਾਲ ਕੋ । ਜਹਾਂ ਬਿਪਾਸਾ ਨਦੀ ਪ੍ਰਵਾਹੁ ਬਿਸਾਲ ਕੋ । ਬਾਪੀ ਮੱਜਨ ਕੀਨਿ ਧਯਾਨ ਸਤਿਗੁਰ ਧਰੇ।ਹੌ ਤਿਸ ਛਿਨ ਸ਼੍ਰੀ ਗੁਰ ਅਮਰ ਆਨਿ ਆਗੇ*ਖਰੇ॥ ੧੧॥ ਸ਼੍ਰੀ ਅਰਜਨ ਅਵਿਲੋਕ ਚਰਨ ਅਰਬਿੰਦ ਕੋ। ਬੰਦਨ ਠਾਨਿ ਸ ਪ੍ਰੇਮ ਅਨੰਦ ਬਿਲੰਦ ਕੋ । ਗਦ ਗਦ ਗਿਰਾ ਰੁਮੰਚ ਬਿਲੋਚਨ ਜਲ ਭਰੇ । ਹੌ ਬਿਨਤੀ ਬਹੁਰ ਬਖਾਨ ਨੰਮ੍ਰ ਜੁਤਿ ਹੁਇ ਖਰੇ॥੧੨॥ਸਿਰ ਪਰ ਧਰਿ ਕਰਿ ਹਾਥ ਹਰਖ ਉਰ ਧਾਰਿ ਕੈ।ਸ਼੍ਰੀ ਅਰਜਨ ਸੋਂ ਭਨਹੋ 'ਕਾਜ ਲਿਹੁ ਸਾਰਿਕੈ।

---

[1]ਜਿਯਤ ਜੀਵਿਕਾ–ਜੀਵਨ ਦੀ ਰੋਜ਼ੀ ਭਾਵ ਮਨ ਦਾ ਆਧਾਰ, ਰੂਹਾਨੀ ਜੀਵਨ ਦੀ ਟੇਕ ਗੁਰਬਾਣੀ ਬਣੇਗੀ (ਅ) ਜੀਵਨ ਤੇ ਰੋਜ਼ੀ। ਜੀਵਨ ਤੋਂ ਮੁਰਾਦ ਮਨ ਦਾ ਆਧਾਰ ਹੈ ਤੇ ਜੀਵਿਕਾ ਤੋਂ ਮੁਰਾਦ ਗੁਰਬਾਣੀ ਲਿਖਣ ਵਾਲੇ ਦੀ ਰੋਜ਼ੀ ਸੰਗਤਾਂ ਵਲੋਂ ਪ੍ਰਬੰਧ ਹੋ ਜਾਇਆ ਕਰੂ। [2]ਸਵੇਰੇ ਚੱਲਣ ਦੀ। [3]ਮੌਤ ਦੀ ਪੀੜ ਨਹੀਂ (ਰਹਿੰਦੀ)। *ਪਾ:–ਅੱਗੇ।

ਕੀਰਤਿ ਮੋਹਨ ਕਰਹੁ ਪੋਥੀਆਂ ਲੀਜੀਏ। ਹੋ ਸੋਸ਼ਟ ਉੱਦਮ ਅਹੈ ਬੀੜ ਸਭਿ ਕੀਜੀਏ॥੧੩॥ ਰਹੋ ਨੰਮ੍ਰਤਾ ਸੰਗ ਜਿ ਮੋਹਨ ਕੁਛ ਕਹੈ। ਸਹਿ ਕਰਿ ਬਾਕ ਕਠੋਰ ਲੇਹੁ ਜੋ ਚਿਤ ਚਹੈ। ਕਹਿ ਨਿਸ਼ਠੁਰ ਪਛੁਤਾਇ[1] ਨੰਮ੍ਰ ਹੁਇ ਜਾਇ ਹੈ। ਹੋ ਮਾਨਹਿ ਤੁਮਰੋ ਕਹਯੋ, ਨ ਬਹੁਰ ਹਟਾਇ ਹੈ'॥੧੪॥ ਇਮ ਕਹਿ ਸ੍ਰੀ ਗੁਰ ਅਮਰ ਸੁ ਅੰਤਰ ਧਯਾਨਿਯੋ। ਸ਼੍ਰੀ ਅਰਜਨ ਸੁਨਿ ਕਾਨ ਅਨੰਦ ਮਹਾਨਿਯੋ।ਡੇਰਾ ਦੀਨਿ ਉਤਾਰ ਸਕਲ ਇਕ ਥਾਨ ਮੈਂ।ਹੋ ਗਮਨੇ ਪੁਰਿ ਮੈਂ ਆਪ ਤੰਬੂਰਾ ਪਾਨ ਮੈਂ[2]॥੧੫॥ਗੁਰਸੁਤ ਮੋਹਨਜਹਾਂ ਚੁਬਾਰੇਮੈਂ ਰਹੈ। ਤਿਸ ਨੀਚੇ ਜੋ ਗਰੀ[3] ਜਾਇ ਤਿਹ ਠਾਂ ਲਹੈ[4]। ਭੂਤਲ ਬੈਠੇ ਆਪਿ ਸਿੱਖ ਤਬਿ ਦੇਖਿ ਕੈ।ਹੋ ਦੌਰੇ ਆਸਨ ਲੈਨਿ ਸੁ ਬਿਸਮ ਬਿਸੇਖ ਕੈ॥੧੬॥ਸਭੈ[5] ਗਲੀਚੇ ਆਦਿ ਜੁ ਲਯਾਇ ਬਿਛਾਵਨੇ। ਮ੍ਰਦੁਲ ਬਾਕ ਕਹਿ ਸਭਿਨਿ ਕਰੇ ਸੁ ਹਟਾਵਨੇ[6]।ਤੰਬੂਰਾ ਸੁਰ ਠਾਨਿ ਲਗੇ ਪੁਨਿ ਗਾਵਨੇ।ਹੋ ਗੌੜੀ ਰਾਗ ਅਲਾਪ ਮਧੁਰ ਸੁਰ ਭਾਵਨੇ[7] ॥੧੭॥ ਦੋਹਰਾ॥ ਸ਼ਬਦ ਬਨਾਵਤਿ ਜਾਤਿ ਹੈਂ ਗਾਵਤਿ ਗੌੜੀ ਰਾਗ। ਕਬਿ ਉਚੀ ਧੁਨਿ ਹੋਤਿ ਹੈ ਕਬਿ ਧੁਨਿ ਸਹਿਜੇ ਲਾਗ॥੧੮॥

ਸ੍ਰੀ ਮੁਖਵਾਕ ॥ ਗਉੜੀ ਮਹਲਾ ੫ ॥

ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮਸਾਲਾ ॥ ਧਰਮਸਾਲ ਅਪਾਰ ਦੇਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥ ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥ ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥ ੧ ॥

ਅੜਿਲ ॥ ਮੋਹਨ ਧੁਨਿ ਸੁਨਿ ਕਾਨ ਜਾਨਿ ਬਿਰਤਾਂਤ ਕੋ। ਚੌਬਾਰੇ ਕੇ ਬਿਖੈ ਜੁ ਤਾਕੀ ਬਾਤ ਕੋ[8]।ਸੋ ਖੋਲੀ ਤਤਕਾਲ ਗਰੀ ਦਿਸ਼ਿ ਮੁਖ ਕਰਯੋ। ਹੋ ਸ਼੍ਰੀ ਅਰਜਨ ਦਿਸ਼ਿ ਦੇਖਿਬਾਕ ਕੋ ਉਚਰਯੋ॥੧੯॥[9]ਪ੍ਰਥਮ ਹਮਾਰੀ ਵਸਤੁਲਈ ਪਿਤ ਪਾਸ ਤੇ।ਕੁਲ ਭੱਲਨ ਕੀ ਹੁਤੀ ਗੁਰੂਤਾ ਜਾਸ ਤੇ[10]। ਲੀਨਸਿ ਸੋਢੀ ਸੇਵ ਨ ਹਮ ਢਿਗ ਸੋ ਰਹੀ।ਹੋ ਹੁਤੇ ਤੀਨ ਤੁਮ ਭ੍ਰਾਤ ਨ ਸਮਤਾ ਮਨਲਹੀ ॥੨੦॥ਪਿਤਾ ਗਏ ਬੈਕੁੰਠ ਬਿਰੋਧ ਉਠਾਇਓ।ਪਾਟਕ ਘਰਿ ਮਹਿ ਪਾਇ ਜੁ ਕਪਟ ਕਮਾਇਓ। ਭ੍ਰਾਤਾ ਹੁਤੋ ਬਿਸਾਲ ਨਿਕਾਸਨੋ ਧਾਮ ਤੇ। ਹੋ ਬੈਠਨੋ

[1](ਮੋਹਨ) ਕਰੜੇ ਵਾਕ ਕਹਿਕੇ ਪਛੁਤਾਏਗਾ ਤੇ। [2]ਹੱਥਾਂ ਵਿਚ। [3]ਗਲੀ। [4]ਦੇਖਕੇ। [5]ਦੁੜੀਆਂ। [6]ਗੁਰੂ ਜੀ ਨੇ ਹਟਾਏ। [7]ਭਾਂਵਦੀ ਮਿੱਠੀ ਸੁਰ। [8]ਜੋ ਤਾਕੀ ਹਵਾ ਲਈ (ਲੱਗੀ ਸੀ)। [9]ਜਿਸ ਵਸਤੂ) ਨਾਲ ਭੱਲਿਆਂ ਦੀ ਕੁਲ ਦੀ ਵਡਿਆਈ ਸੀ।

ਗੁਰ ਬਨਿ ਆਪ ਨ ਲੀਨਸਿ ਸ਼ਾਮਤੇ[1]॥੨੧॥ਲਾਜ ਨ ਧਾਰਿਹੁ ਆਪ ਅਬੈ ਚਲਿ ਆਇਓ।ਸਭਿ ਗੁਰੂਅਨਿ ਕੇ ਸ਼ਬਦ ਲੈਨਿ ਹਿਤ ਧਾਇਓ। ਅਪਰ ਜਤਨ ਕਰਿ ਰਹਯੋ ਨ ਬਸ ਕੁਛ ਚਾਲਿਓ।ਹੋ ਭੂਤਲ ਬੈਠਿ ਗਲੀਨਿਪਖੰਡ ਬਿਸਾਲਿਓ ॥ ੨੨॥ ਨਿ:ਗੁਨ ਬਿਹੀਨੋ ਲਾਜ ਨਿਸ਼ੰਕ ਸਮਾਇਆ[2]। ਜਹਿੰ ਕਹਿੰ ਢੀਠ ਕਰੰਮ ਕਰੇ ਨ ਸ਼ੁਮਾਇਆ[3]। ਭੇਉ ਨ ਜਾਨਹਿੰ ਤੋਹਿ ਠਗਤਿ ਹੈ* ਜਗਤ ਕੋ।ਹੋਸਦਾਦਿਖਾਇ ਅਧੀਨ ਅਪਨਪੋ ਭਗਤਿ ਕੋ'॥੨੩॥ਨਿੰਦਾ ਉਸਤਤਿ ਬਜਾਜ[4] ਬਚਨ ਮੋਹਨ ਕਹੇ। ਗੁਰ ਅਰਜਨ ਹੀ ਜਾਨਿ ਅਪਰ

---

[1]ਸੁਲਹ ਨਾਲ। [2]ਸ਼ੰਕਾ ਨਹੀਂ ਕਰਦੇ ਤੇ ਮਾਇਆ ਸਹਿਤ ਹੋ। [3]ਸ਼ਰਮ ਨਹੀਂ ਕਰਦੇ। [4]ਪਦਾਂ ਤੋਂ ਨਿੰਦਾ ਸਾਫ ਪਈ ਦਿੱਸੇ, ਪਰ ਭਾਵ ਯਾ ਦੂਸਰੇ ਅਰਥਾਂ ਤੋਂ ਉਸਤਤ ਨਿਕਲੇ ਉਹ 'ਨਿੰਦਾ ਬਜਾਜ ਸਤੁਤੀ' ਕਹੀਦੀ ਹੈ। ਇਹ ਕਾਵ੍ਯ ਦਾ ਇਕ ਅਲੰਕਾਰ ਹੈ। ਇਨ੍ਹਾਂ ਪਿਛਲੇ ਨਿੰਦਾ ਦੇ ਵਾਕਾਂ ਵਿਚ ਉਸਤਤੀ ਐਉਂ ਹੈ:-

ਭਲਿਆਂ ਦੀ ਕੁਲ ਵਿਚ ਗੁਰੂਤਾ (ਗੁਰੂ ਗਦੀ) ਸੀ, ਜੋ ਸਾਡੀ ਵਸਤੂ ਸੀ, ਪਰ ਤੁਸਾਂ ਸੇਵਾ ਕਰਕੇ ਲੈ ਲਈ। ਭਾਵ ਅਸਾਂ ਸੇਵਾ ਨਹੀਂ ਕੀਤੀ, ਤੁਸਾਂ ਕੀਤੀ। ਸੇਵਾ ਕਰਕੇ ਲੈਣਾ ਸ਼ੁਭ ਮਰਯਾਦਾ ਹੈ ਇਸ ਕਰਕੇ ਸਤੁਤੀ ਹੈ। ਤੁਸੀਂ ਤਿੰਨ ਭਿਰਾ ਸੋ ਪਰ ਤੁਹਾਡੇ ਮਨ ਦੀ ਬੂੱਝਰੀ (ਸਮਤਾ) ਕੋਈ ਨਹੀ ਕਰ ਸਕਿਆ, ਭਾਵ ਤੁਸਾਂ ਦਾ ਚਿੱਤ ਵਿਸ਼ਾਲ ਹੈ, (੨੦) ਪਿਤਾ ਪਰਲੋਕ ਗਏ (ਪ੍ਰਿਥੀਏ ਵਿਰੋਧ ਕੀਤਾ, ਪਰ) ਤੁਸਾਂ ਵਿਰੋਧ (ਚਿਤੋਂ) ਉਠਾ ਦਿੱਤਾ, (ਪ੍ਰਿਥੀਏ ਨੇ ਭਾਵੇਂ) ਘਰ ਵਿਚ ਪਾਟਕ ਪਾਕੇ ਕਪਟ ਕਮਾਇਆ, (ਪਰ ਤੁਸਾਂ) ਵਡਾ ਭਿਰਾ (ਜਾਣਕੇ ਆਪਣੇ ਆਪ ਨੂੰ) ਘਰੋਂ ਕਢਿਆ (ਭਾਵ ਵਡਾਲੀ ਜਾ ਰਹੇ) ਸੋ, ਗੁਰ ਹੋ ਬੈਠੇ ਤੁਸੀਂ, ਪਰ ਆਪੇ ਨਹੀਂ ਬਣ (ਬੈਠੇ ਸੋ), (ਸਰੋਂ) ਮ੍ਰਿਦੁਲਤਾ ਨਾਲ ਲੀਤੀ (ਗੁਰਿਆਈ)। (੨੧) ਗੁਰੂ ਸਾਹਿਬਾਂ ਦੇ ਸਾਰੇ ਸ਼ਬਦ ਲੈਣ ਵਾਸਤੇ ਤੁਸੀਂ ਹੁਣ ਆਪ ਚਲਕੇ ਆਏ ਹੋ, (ਇਸ ਵਿਚ ਰਤਾ) ਲਾਜ ਨਹੀਂ ਮੰਨੀ, ਜਦ ਹੋਰ ਜਤਨ ਕਰਣ ਨਾਲ ਵੱਸ ਨਹੀਂ ਗਿਆ ਤਾਂ ਗਲੀ ਵਿਚ ਡੂੰਘੇ ਬੈਠਣੋਂ ਨਹੀਂ ਟਲੇ ਹੋ, ਤੁਸੀਂ ਪਾਪਾਂ ਦੇ ਬੜੇ ਖੰਡਨ ਵਾਲੇ ਹੋ [ਪਾਖੰਡ=ਪਾਪ ਖੰਡਨ ਵਾਲੇ ਅਥਵਾ ਪਾਖੰਡ=ਮਤ, ਪੰਥ- ਸੰਪ੍ਰਦਾਯ। ਇਹ ਸਨਾਤਨ ਅਰਥ ਹਨ। ਮਾੜੇ ਅਰਥ ਪਿਛੋਂ ਟੁਰੇ ਹਨ। ਭਾਵ ਪੰਥ ਦੀ ਖਾਤਰ ਤੁਸੀਂ ਗਲੀ ਵਿਚ ਡੂੰਘੇ ਆ ਬੈਠੇ ਹੋ]। (੨੨) (ਤਿੰਨਾਂ) ਗੁਣਾਂ ਤੋਂ ਅਤੀਤ ਹੋ, ਲੋਕ ਲਾਜ ਤੇ ਉੱਚ ਪਦਵੀ (ਤੋਂ ਨੀਵੇਂ ਹੋਣ ਦੀ) ਸ਼ੰਕਾ ਤੋਂ ਖਾਲੀ ਹੋ ਤੇ ਮਾਇਆ ਦੇ ਸੁਆਮੀ ਹੋ। ਜਿਥੇ ਕਿਤੇ (ਢੀਠ=) ਕਠਨ-ਅਥਵਾ ਹਿੰਮਤ ਦੀ ਲੋੜ ਰੱਖਣ ਵਾਲੇ

[ਬਾਕੀ ਪ੍ਰਕਾਯ ੬੬ ਅਗਲੇ ਪੰਨੇ ਦੇ ਹੇਠਾਂ]

*ਬਾਬੇ ਮੋਹਨ ਜੀ ਨੇ ਇਸੇ ਰਾਸ ਦੇ ਅੰਸੂ ੩੫ ਅੰਕ ੩੪ ਵਿਚ ਦਸਿਆ ਹੈ ਕਿ ਜੋ ਵਾਕ ਪਿਛੇ ਮੈਂ ਕਹੇ ਹਨ, ਕੇਵਲ ਆਪ ਜੀ ਦੀ ਪ੍ਰੀਖਿਆ ਲਈ ਕਹੇ ਸਨ, ਇਨ੍ਹਾਂ ਦੂਸ਼ਨਾਂ ਦੀ ਅਸਲੀਅਤ ਕੋਈ ਨਹੀਂ।

ਨਹਿੰ ਕਿਸ ਲਹੈ। ਸੁਨਤਿ ਤੰਬੂਰਾ ਹਾਥ ਬਹੁਰ ਗਾਵਨਿ ਕਰਜੋ। ਹੋ ਜਿਸ ਮੈਂ ਕੀਰਤਿ ਦੀਹ ਸ਼ੂਵਨਿ ਮੈਂ ਰਵ[1] ਪਰਜੋ ॥੨੪॥ ਸ਼੍ਰੀ ਮੁਖਵਾਕ ॥

ਮੋਹਨ ਤੇਰੋ ਬਚਨ ਅਨੂਪ ਚਾਲ ਨਿਰਾਲੀ ॥ ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥ ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥ ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥ ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥ ਬਿਨਵੰਤਿ ਨਾਨਕ ਪੈਜ ਰਾਖਹ ਸਭ ਸੇਵਕ ਸਰਨਿ ਤੁਮਾਰੀਆ ॥ ੨ ॥

ਚੌਪਈ ॥ ਇਮ ਸੁਨਿ ਕਰਿ ਜਸੁ ਆਪਨ ਕੇਰਾ। ਭਯੋ ਪ੍ਰਸੰਨ ਕ੍ਰਿਪਾਲ ਘਨੇਰਾ। ਮਨ ਮਹਿੰ ਲਾਗਿ ਬਿਚਾਰਨ ਮੋਹਨ।–ਚਤਰ ਗੁਰੂ[2] ਮੂਰਤਿ ਇਹ ਸੋਹਨ॥੨੫॥ਕ੍ਰੋਧਈਰਖਾ ਆਦ ਬਿਕਾਰ॥ਇਨ ਮਹਿੰ ਕੌ ਨਹਿੰ ਪਰੈਂਨਿਹਾਰ॥ ਕਰੈ ਸ਼ੱਤ੍ਰੁਤਾ ਸੋ ਪਛੁਤਾਵਹਿ। ਸੇਵਹਿ ਪ੍ਰੀਤ ਸਕਲ ਸੁਖ ਪਾਵਹਿ॥੨੬॥ ਕਟਕ ਬਾਕੁ ਸੁਨਿਕੈ ਅਬਿ ਮੇਰੋ।ਰਹੇ ਅਛੋਭ ਸਿੰਧੁ ਸਮ ਹੇਰੋ। ਸ਼ਾਂਤਿ ਰਿਦਾ ਸਮਤਾ ਮੁਖ ਸਾਬ।ਗਾਇ ਸ਼ਬਦ ਸ਼੍ਰੀ ਅਰਜਨ ਨਾਥ॥੨੭॥ਸ਼੍ਰੀ ਗੁਰ ਅਮਰ ਪਿਤਾ ਕੇ ਬੈਨ।ਕੀਨਿ ਬਿਗਾਰ ਜਿ ਮਾਨੇ ਮੈ ਨ[3]।ਅਬਿ ਨਹਿੰ ਉਚਿਤ ਬਿਗਾਰਨਿ ਬਾਤੀ। ਕਰੌਂ ਸੁਧਾਰਨਿ ਹੁਇ ਸੁਖ ਸ਼ਾਂਤੀ॥੨੮॥ ਜਗ ਮਹਿੰ ਨਿੰਦਾ ਪੂਰਬ ਲਈ। ਅਬਿ ਸੁਧਰੈ ਗੁਰਬਾਨੀ ਦਈ[4]–। ਇਮ ਬਿਚਾਰ ਕਰ ਲੇ ਕਰਿ ਪੋਥੀ। ਮਤਿ ਤਜਿ ਦੀਨਿ ਪ੍ਰੇਮ ਤੇ ਥੋਥੀ[5]॥੨੯॥ ਨਿਜ ਚੌਬਾਰੇ ਬਾਹਰ ਆਯੋ।ਸ੍ਰੀ ਅਰਜਨ ਕੌ ਤਬਿ ਦਰਸਾਯੋ।–ਚਤਰ ਗੁਰੂ ਕੀ ਜੋਤਿ ਕ੍ਰਿਪਾਲਾ। ਇਨ ਮਝਾਰ ਸੋ ਬਸਹਿ ਬਿਸਾਲਾ–॥੩੦॥ ਦੇਖਿ ਸਰੂਪ ਸੁ ਹੋਇ ਪ੍ਰਸੰਨ। ਕਹਜੋ ਕਿ 'ਸ਼੍ਰੀ ਅਰਜਨ ਤੁਮ ਧੰਨ'। ਸਤਿਗੁਰ ਦੇਖਜੋ ਮੋਹਨ ਆਯੋ।ਪੁਨ ਭੀਜੋ ਪਦ ਸ਼ਬਦ ਅਲਾਯੋ॥੩੧॥ਸ਼੍ਰੀ ਮੁਖਵਾਕ ॥

ਮੋਹਨ ਤੁਧੁ ਸਭ ਮੰਗਤਿ ਧਿਆਵੈ ਦਰਸ ਧਿਆਨਾ ॥ ਮੋਹਨ ਜਮੁ ਨੇੜਿ ਨ

---

[1] ਸ਼ਬਦ। [2] ਚਾਰ ਗੁਰੂ ਸਾਹਿਬਾਂ ਦੀ। [3] ਮੈਂ ਜੋ ਗੁਰੂ ਪਿਤਾ ਗੁਰੂ ਅਮਰਦੇਵ ਜੀ ਦੇ ਬਚਨ ਨਹੀਂ ਮੰਨੇ ਸਨ ਸੋ ਵਿਗਾੜ ਕੀਤਾ ਸੀ। [4] ਦਿਤਿਆਂ। [5] ਪ੍ਰੇਮ ਹੀਨ ਬੁਧੀ ਛਡ ਦਿੱਤੀ।

[ਪਿਛਲੇ ਪੰਨੇ ਦਾ ਬਾਕੀ ਪ੍ਰਕਾਸ਼]

ਕੰਮ ਆ ਪਏ ਹਨ (ਤੁਸੀਂ ਉਨ੍ਹਾਂ ਦੇ ਕਹੇ=)ਕਰਨ ਵਿਚ(ਸ਼ਰਮਾਇਆ) ਪੂਰਾ ਜੋਰ ਲਾਇਆ ਹੈ (ਅ) ਦ੍ਰਿੜਤਾ ਨਾਲ (ਭਗਤਾਂ ਲਈ)ਨੀਵੇਂ ਕਰਮ ਕਰਦਿਆਂ (ਭੀ)ਆਪ ਨੂੰ ਲੱਜਾ ਨਹੀਂ ਆਈ। (ਜਿਵੇਂ ਗੁਰ ਆਦਿ ਦੇ ਰੂਪ ਵਿਚ ਆਪ ਨੇ ਉਚ ਕੁਲ ਦੇ ਹੋਕੇ ਸ਼ੂਦ੍ਰ ਲਾਲੇ ਦੇ ਘਰ ਅੰਨ ਪਾਯਾ, ਜੋ ਉਸ ਸਮੇਂ ਮਹਾਨ ਲੱਜਿਆ ਦਾ ਕੰਮ ਸੀ)। ਤੇਰੇ ਭੇਤ ਨੂੰ (ਕੋਈ) ਨਹੀਂ ਜਾਣਦਾ ਤੂੰ ਜਗਤ ਨੂੰ (ਠਗ=)ਮੋਹ ਲਿਆ ਹੈ,ਕਿਵੇਂ ? ਆਪਣੇ ਆਪ ਨੂੰ ਸਦਾ(ਆਪਣੇ)ਭਗਤਾਂ ਦੇ ਅਧੀਨ ਬਣਾਕੇ।

ਆਵੈ ਤੁਧੁ ਜਪਹਿ ਨਿਦਾਨਾ ॥ ਜਮ ਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥ ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ । ਮਲ ਮੂੜ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁ ਗਿਆਨਾ ॥ ਬਿਨਵੰਤਿ ਨਾਨਕ ਰਾਮੁ ਨਿਹਚਲੁ ਪੂਰਨ ਪੁਰਖ ਭਗਵਾਨਾ ॥ ੨ ॥

ਦੋਹਰਾ॥ ਸੁਨਤਿ ਗਾਇਬੋ ਪ੍ਰੇਮ ਸਮੇਤ॥ਤਾਲਨਿ ਅਰੁ ਮਾਧੁਰਯ ਨਿਕੇਤ[1]। ਗਾਵਤਿ ਰੁਕਜੋ ਕੰਠ ਜਲ ਨੈਨ॥ਭਏ ਪ੍ਰੇਮ ਤੇ ਗਦ ਗਦ ਬੈਨ॥੩੨॥ਮੋਹਨ ਦੇਖਿ ਦਸ਼ਾ ਇਸ ਭਾਂਤੀ। ਭਗਨੀ ਸੁਤ ਤੋਲਹਿ ਸੁਖ ਛਾਤੀ। ਅਤਿ ਪ੍ਰਸੰਨ ਮੋਹਨ ਮਨ ਭਇਓ। ਸ਼ਬਦ ਬ੍ਰਿੰਦ ਆਗੇ ਧਰਿ ਦਇਓ॥੩੩॥ਪਦ ਅਰਬਿੰਦਨ ਪਰ ਸਿਰ ਧਰਜੋ। ਨਹੀਂ ਉਠਾਵਨਿ ਕੋ ਪੁਨ ਕਰਜੋ। ਅਪਨ ਕ੍ਰਿਤਾ ਚਹਿ ਬਖਸ਼ਾਵਨ। ਆਗੈ ਪਾਛੈ ਕੀਨਿ ਅਭਾਵਨਿ[2]॥੩੪॥ਸ਼੍ਰੀ ਅਰਜੁਨ ਅਵਿਲੋਕਨਿ ਕੀਨਾ। ਨਿਰ ਹੰਕਾਰ ਸੁ ਨੰਮ੍ਰ ਅਧੀਨਾ। ਕਹਜੋ ਬਾਕ 'ਅਨੁਚਿਤ ਨਹਿੰ ਕਰੀਅਹਿ। ਬਡ ਸਥਾਨ ਹੋ ਆਪ ਬਿਚਰੀਅਹਿ[3]॥੩੫॥ ਹਮਰੀ ਜਨਨੀ ਕੇ ਬਡ ਭ੍ਰਾਤਾ। ਲਾਗਤਿ ਹੋ ਮਾਤੁਲ ਸੁਖਦਾਤਾ। ਪਿਤਾ ਤੁਮਾਰੇ ਗੁਰੁ ਗੰਭੀਰ।ਨਿਜ ਸੇਵਕ ਕੀ ਕਾਟਤਿ ਪੀਰ॥੩੬॥ਤਿਨਕੇ ਨੰਦਨ ਤੁਮ ਬਡਭਾਰੇ। ਜੋਗ ਵਿਰਾਗ ਗਯਾਨ ਅਨੁਰਾਗੇ।ਨਮੋ ਉਚਿਤ ਯਾਂਤੇ ਹਮ ਜਾਨੇ।ਬਿਸ਼ਧ ਬਾਸ਼ਨਾ ਮਨ ਤੇ ਹਾਨੇ॥੩੭॥ਜੇ ਮਾਤੁਲ ਸਨਬੰਧ ਬਿਚਾਰੈਂ। ਬੰਦਨ ਠਾਨਹਿੰ ਉਚਿਤ ਹਮਾਰੇ। ਯਾਂਤੇ ਅਨੁਚਿਤ ਨਹੀਂ ਕਰੀਜਹਿ। ਪਦ ਪਰ ਹਮਰੀ ਬੰਦਨ ਲੀਜਹਿ[4]॥੩੮॥ਸੁਨਿ ਗੁਰ ਨੰਦਨ ਮੋਹਨ ਕਾਨ॥ ਧਰੇ ਨੰਮ੍ਰਤਾ ਬਾਕ ਬਖਾਨਾ। 'ਸ਼੍ਰੀ ਅਰਜਨ ਭਗਨੀ ਸੁਤ ਮੇਰੇ। ਪਰਸੋਂ ਚਰਨ ਕਮਲ ਅਬਿ ਤੇਰੇ॥੩੯॥ਕੂਲ ਪਰੀ ਮੁਝ ਤੇ ਬਹੁ ਪਹਿਲੇ। ਬਖਸ਼ਹੁ ਅਬਿ ਕੀਜਹਿ ਨਿਤ ਸਹਿਲੈ[5]। ਸਮਾਂ ਉਲੰਘਿ ਸੋ ਅਬਿ ਆਵਾ। ਕ੍ਰਿਪਾ ਕਰਹੁ ਦੁਖ ਬਨ ਤੁਮ ਦਾਵਾ[6] ॥੪੦॥ਦੋਹਰਾ॥ ਇਸ ਪ੍ਰਕਾਰ ਮੋਹਨ ਜਬਹਿ ਕਹੀ ਗਿਰਾ ਮਨ ਨੀਵ। ਸਭਿਨਿ ਸੁਨਨ ਹਿਤ ਬੁਝਿਓ ਸ਼੍ਰੀ ਅਰਜਨ ਸੁਖ ਸੀਵ[7]॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਮੋਹਨ ਪੋਥੀਆਂ ਦੇਨਿ' ਪ੍ਰਸੰਗ ਬਰਨਨੰ ਨਾਮ ਚਤਰਤ੍ਰਿੰਸਤੀ ਅੰਸੂ ॥ ੩੪ ॥

੩੫. [ਗੁਰਬਾਣੀ ਦੀਆਂ ਪੋਥੀਆਂ ਲਈਆਂ। ਮੋਹਨ ਜੀ]।

ਦੋਹਰਾ ॥ 'ਸ਼੍ਰੀ ਮਾਤੁਲ ਤੁਮ ਆਪ ਹੋ ਬਖਸ਼ਨ ਜੋਗ ਬਿਸਾਲ। ਕੋ ਔਗੁਨ ਤੁਮ ਬਿਖੈ ਰਹਿ ਪੂਰਨ ਗੁਨ ਸਭਿ ਕਾਲ' ॥ ੧॥ ਚੌਪਈ ॥ ਸ਼੍ਰੀ ਅਰਜਨ ਤੇ

[1]ਮਿਠਾਸ ਦਾ ਘਰ। [2]ਭੈਣ ਦੇ ਪੁੱਤ੍ਰ ਭਾਵ ਗੁਰੂ ਅਰਜਨ ਜੀ ਤੋਂ। [3]ਸਨਮੁਖ ਯਾ ਕੰਤ ਪਿਛੋਂ ਜੋ ਨਿਰਾਦਰ ਕੀਤਾ ਹੋਇਆ ਸੀ। [4]ਵਿਚਾਰ ਕਰੋ। [5]ਸੁਖੀ। [6]ਸੁਖ ਦੀ ਹਦ।

ਸੁਨਿ ਇਮ ਕਹਜੋ। ਪ੍ਰਥਮ ਪ੍ਰਸੰਗ ਸਰਬ ਤੁਮ ਲਹਜੋ। ਤਉ ਸੁਨਹੁ ਸਭਿ ਤੁਮੈ ਸੁਨਾਵੋਂ। ਪੁਨਹਿ ਢੀਠਤਾ[1]ਨਿਜ ਬਖਸ਼ਾਵੋਂ॥੨॥ ਮਹਾਂ ਪੁਰਖੁ ਪੂਰਨ ਗੁਨ ਗਯਾਨੀ।ਹਮਰੇ ਪਿਤਾ ਭਏ ਸੁਖ ਦਾਨੀ।ਸ਼੍ਰੀ ਗੁਰ ਰਾਮਦਾਸ ਬਡਭਾਗੀ ।ਪਰਮ ਪ੍ਰੇਮ ਤੇ ਸੇਵਾ ਲਾਗੀ॥੩॥ਆਪਾ ਨਹੀਂ ਜਨਾਵਨਿ ਕੀਨਸਿ। ਨਿਰਹੰਕਾਰ ਗਰੀਬੀ ਲੀਨਸਿ। ਸਭਿ ਗੁਨ ਪੂਰਨ ਸ਼੍ਰੀ ਗੁਰ[2]ਜਾਨੇ।ਸਭਿ ਔਗਨ ਅਪਨੇ[3] ਮਹਿ ਮਾਨੇ ॥੪॥ ਜੋ ਦਿਨ ਕੋ ਕਹਿੰ[4]ਆਧੀ ਰਾਤ। ਤਿਓਂ ਮਾਨਹਿ ਭਾਖੀ–ਸਤ ਬਾਤ[5]–।ਨਿਸ ਦਿਨ ਸੇਵਾ ਮਹੁ ਅਨੁਰਾਗੇ।ਸਰਬ ਭਾਂਤਿ ਜਗ ਕਾਰਜ ਤਯਾਗੇ॥੫॥ ਅਪਨੋ ਪਿਤ ਹਮ ਜਾਨਤਿ ਰਹੋ। ਈਸ਼ੁਰ ਆਪ, ਭੇਦ ਨਹਿੰ ਲਹੋ। ਜੋ ਕੁਛ ਜਾਨਤਿ ਭੇ ਬਡਿਆਈ।ਤਉ ਪਿਤਾ ਲਖਿ[6]ਹਮ ਸੁਖਦਾਈ ॥੬॥ ਸੇਵ ਨ ਕੀਨਸਿ, ਕਹਜੋ ਨ ਮਾਨਜੋ ।–ਹਮਰੋ ਪਿਤਾ–ਗਰਬ ਇਮ ਠਾਨਜੋ।ਸ਼੍ਰੀਗੁਰ ਰਾਮਦਾਸ ਪਰਧਾਂਤੇ।ਭਏ ਪ੍ਰਸੰਨ ਰਿਦੈ ਹਰਖਾਤੇ॥੭॥ ਜਬਿ ਗੁਰਤਾ ਦੇਵਨਿ ਤਿਨ ਲਾਗੇ। ਸਭਿ ਤੇ ਅਧਿਕ ਜਾਨਿ ਅਨੁਰਾਗੇ। ਪ੍ਰਥਮ ਹਕਾਰਨਿ ਕੀਨਸਿ ਮੋਹੀ।ਕਹਿ–ਇਨ ਪਗ ਲਗਿ,ਸਭਿ ਸੁਖ ਹੋਹੀ ॥੮॥ਗੁਰਤਾ ਉਚਿਤ ਜਾਨਿ ਹਮ ਦੀਨਸਿ।ਅਜਰ ਜਰਨ ਇਨ ਉਰ ਲਖਿ ਲੀਨਸਿ।ਅਧਿਕ ਸਭਿਨਿ ਤੇ ਇਨ ਬਡਿਆਈ।ਪੁਰਹਿ ਕਾਮਨਾ ਲਗਹਿ ਜੁ ਪਾਈ–॥੯॥ ਮੈਂ ਗਰਬਤਿ ਨੇ ਏਕ ਨ ਮਾਨੀ।–ਹਮ ਪਿਤ ਕੇ ਸੁਤ–ਯੌਂ ਕਰਿ ਜਾਨੀ। ਗਯੋ ਸਮੀਪ ਨ ਲਾਗਜੋ ਪਾਈ ।–ਹਮ ਘਰ ਗੁਰਤਾ–ਲਖਿ ਬਡਿਆਈ॥੧੦॥–ਸੋਢੀ ਰਹਤਿ ਅਲੇਖ ਹਮਾਰੇ–। ਲਘੁ ਅਪਨੇ ਤੇ ਤਾਂਹਿ ਬਿਚਾਰੇ।ਪੁਨਹਿ ਮੋਹਰੀ ਲਘੁ ਸੁਤ ਜੋਊ।ਪਿਤ ਨੇ ਕਰਜੋ ਹਕਾਰਨਿ ਸੋਊ॥੧੧॥ਕਹਜੋ ਸੁ–ਰਾਮਦਾਸਕੇ ਚਰਨੀਂ।ਬੰਦਨ ਕਰਹੁ ਪਰਹੁ ਇਨਸ਼ਰਨੀਂ–। ਸੁਨਿ ਕੈ ਪਿਤ ਆਇਸੁ ਨਹਿੰ ਫੇਰੀ।ਧਰਜੋ ਚਰਨ ਪਰ ਸਿਰ ਤਿਸ ਬੇਰੀ॥੧੨॥ਪਿਖਜੋ ਪੁੱਤ੍ਰ ਲਘੁ ਪਾਇਨ ਲਾਗਾ। ਹੁਇਪ੍ਰਸੰਨ ਕਹਿ–ਭਾ ਬਡਭਾਗਾ। ਰਿੱਧਿ ਸਿੱਧਿ ਨਵ ਨਿੱਧਿ ਅਨੰਦ । ਪੁੱਤ੍ਰ ਮੋਹਰੀ ਪਾਇ ਬਿਲੰਦ[7] ॥੧੩॥ ਰਾਖਿ ਲਈ ਭੱਲਨ ਕੁਲ ਕੋਰੀ ।ਸੰਤਤਿ ਤੇਰੀ ਫਲਹਿ ਘਨੇਰੀ । ਸਭਿ ਸੁਖ ਪਾਵਹਿੰ ਜਾਵਦ ਜੀਵਹਿੰ।ਅੰਤ ਹਮਾਰੇ ਨਿਕਟੀ ਥੀਵਹਿੰ–॥੧੪॥ਇਮ ਬਰ ਦੈ ਕਰਿ ਕਰਜੋ ਨਿਹਾਲ । ਪਾਇ ਸਕਲ ਸੁਖ ਪਿਤ ਬਚ ਨਾਲ।ਰਾਮ-

[1] ਬੇ ਅਦਬੀ । [2] ਭਾਵ ਸ਼੍ਰੀ ਗੁਰ ਅਮਰਦਾਸ ਜੀ ਨੇ। [3] ਭਾਵ ਗੁਰੂ ਰਾਮਦਾਸ ਜੀ ਨੇ । [4] ਭਾਵ ਗੁਰੂ ਅਮਰ ਦੇਵ ਜੀ । [5] ਮੰਨਦੇ ਸਨ (ਗੁਰੂ ਰਾਮਦਾਸ ਜੀ) ਸਤ ਬਚਨ ਕਹਿਕੇ । [6] ਪਿਤਾ ਜੀ ਜਾਣਿਆਂ । [7] ਪਾਵੇਂਗਾ ਬੜੀ ।

ਦਾਸ ਕੋ ਦੇ ਕਰਿ ਟੀਕਾ।ਕਰਨੋ ਪਿਯਾਨ ਆਪਨੋ ਨੀਕਾ ॥ ੧੫ ॥ ਸ਼੍ਰੀ ਗੁਰ ਰਾਮ ਦਾਸ ਤਿਨ ਪਾਛੇ।ਬੈਠਿ ਸੁਹਾਵਤਿ ਗਾਦੀ ਆਛੇ।ਸਰਬ ਰੀਤਿ ਗੁਰਤਾ ਬਿਦਤਾਈ।ਰੀਝ ਖੀਝ ਹੋਹਿ ਨ ਨਿਫਲਾਈ[1]॥੧੬॥ਚਹੁੰ ਦਿਸ਼ਿ ਤੇ ਆਵਨ ਲਗਿ ਪ੍ਰਜਾ।ਬਢਨੋ ਪ੍ਰਤਾਪ ਨ ਸਮਸਰ ਦ੍ਵਜਾ।ਕਰੇ ਹਜ਼ਾਰਹੁੰ ਦਾਸ ਨਿਹਾਲ। ਦਸ਼ਟਨਿ ਦੀਨਸਿ ਕਸ਼ਟ ਕ੍ਰਾਲ ॥ ੧੭ ॥ ਦੇਖਿ ਤਿਨਹੁ ਚਿਤ ਬਜਾਪੀ ਚਿੰਤਾ[2]।–ਹਮਛੁਛੇ ਇਹਿ ਭੇ ਭਗਵੰਤਾ[3]–। ਭਯੋ ਦੀਨ ਮੈਂ ਗਮਨਨੋ ਤਹਿੰ-ਵਾਪਿਤ ਬੈਠਕ ਚਵਬਾਰੇ[4] ਜਹਿੰਵਾ॥੧੮॥ਭਾਖੀ ਹਾਥ ਜੋਰਿ ਤਬ ਅਰਜ਼ੀ[5]। –ਹੋ ਪਿਤ ! ਮੈਂ ਨ ਚਲਨੋ ਤੁਮ ਮਰਜ਼ੀ।ਤਪਤ ਰਹੌਂ ਮੈ ਦਿਨ ਅਰੁ ਰਾਤੀ। ਜਿਮ ਮਲੀਹ[6] ਨਿਤ ਸੁਲਗਤਿ ਛਾਤੀ॥੧੯॥ਲਖੇ ਨ ਸਰਬ ਕਲਾ ਸਮਰੱਥ। ਕਰਹੁ ਨਿਹਾਲ ਧਰਹੁ ਸਿਰ ਹੱਥ।ਰਾਈ ਮੇਰੁ ਮੇਰੁ ਕੋ ਰਾਈ।ਤਤਛਿਨ ਤੁਮ ਕਰਿ ਦੇਹੁ ਗੁਸਾਈਂ॥੨੦॥ਭੁਜੰਗ ਛੰਦ॥ ਗੁਰੂ ਰੂਪ ਸਾਰੇ ਜਗੇ ਬੀਚ ਥਜਾਪੇ । ਨਿਜੈ ਸਿੱਖਨ ਦਾਸਾਨਿ ਕੋ ਤਾਪ ਖਾਪੇ।ਪ੍ਰਭੂ, ਈਸ਼, ਗਜਾਨੈ, ਗੁਨੈਕੋਰ ਧਾਮੈ। ਨਿਰੀਹੈਂ[7], ਨਿਬਾਣੈਂ[8], ਸਦਾ ਹੀਨ ਕਾਮੈ[9] ॥੨੧॥ ਦਯੋ ਨਾਮ ਦਾਨੈ ਮਹਾਂ ਮੂਢ ਤਾਰੇ।ਇਸੀ ਲੋਕ ਪੂਜਾ[10] ਪ੍ਰਲੋਕੈ ਉਬਾਰੇ।ਸਦਾ ਦ੍ਵੰਦ ਹੀਨਾ ਗ੍ਰਿਹੀ ਹੈ ਉਦਾਸੀ[11]।ਕਰੋ ਜੋਗ ਭੋਗੀ[12], ਅਲੇਪੰ, ਅਨਾਸ਼ੀ ॥੨੨॥ ਜਨੰ ਦੀਨਬੰਧੁ[13] ਸਦਾ ਸਿੱਖਨ ਪਯਾਰੇ।ਮੁਕੰਦੰ!ਨਮੋ ਪਾਦ ਕੰਜੰ ਤੁਮਾਰੇ।ਦਯਾਸਿੰਧੁ!ਦਾਸਾਨਿ ਹੋਵੈਂ ਸਹਾਈ।ਰਿਦੈ ਕੀ ਲਖੈਂ ਕਾਮਨਾ ਦੇਂ ਪੁਜਾਈ॥੨੩॥ਅਨੰਦੰ ਕਿ ਕੰਦੰ, ਨਿਕੰਦੰ ਬਿਕਾਰਾ।ਮਹਾਂ ਮੋਹ ਕੁੰਭੀ[14] ਬਲੀ ਸ਼ੇਰ ਭਾਰਾ[15]। ਅਹੰਕਾਰ ਨਾਰੀ ਬਿਹੰਗੇ ਸੁ ਤਾਂਹੀ[16]।ਮਹਾਂ ਲੋਭ ਵੰਨ੍ਹੀ ਭਏ ਨੀਰ ਵਾਹੀ[17]॥੨੪॥ਗੁਰੂ[18] ਸੇਵ ਠਾਨੈ ਪ੍ਰਸੰਨੰਕਰੇ ਹੈਂ।ਨਿਜੈ ਜੋਤਿ ਥਾਪਾਵਤਾਰੰ[19] ਧਰੇਹੈਂ।ਭਏ ਮੋਰ ਬੇਦੀਨਿ[20] ਦੰਭੰ ਬਿਨਾਸ਼ੀ। ਵਹੀ ਜੋਤਿ ਜਾਗੀ ਇਹਾਂ ਤੇਜ ਰਾਸੀ ॥ ੨੫ ॥ ਪ੍ਰਸੀਦੋ ਪ੍ਰਭੋ! ਨਾਮ ਕੀ ਲਾਜ ਰਾਖੋ। ਛਿਮੋ ਦੋਸ਼ ਮੇਰੇ ਨਿਜੈ ਦਾਸ ਲਾਖੋ[21]। ਨਮੋ

---

[1]ਰੀਝ=ਪ੍ਰਸੰਨਤਾ ਭਾਵ ਵਰ ਤੇ ਖੀਝ=ਖਿਝਣਾ ਭਾਵ ਸਰਾਪ, ਨਿਸ਼ਫਲ ਨਹੀਂ ਸੀ ਹੋਇਆ। [2]ਭਾਵ ਮੈਨੂੰ। [3]ਭਾਗ ਵਾਲੇ ਹੋ ਗਏ। [4]ਪਿਤਾ ਦੀ ਬੈਠਕ ਦਾ ਦੁਬਾਰਾ। [5]ਬੇਨਤੀ। [6]ਸੁੱਕੀਆਂ ਮਿਰਚਾਂ, ਸੁਕੇ ਰੋਹਿਆਂ ਦਾ ਚੂਰਾ। [7]ਰਾਈ ਤੋਂ ਪਰਬਤ। [8]ਨਿਰਇੱਛਤ। [9]ਨਿਰਬੰਧ। [10]ਕਾਮਨਾ ਤੋਂ ਰਹਿਤ ! [11]ਪੂਜਵਾਕੇ। [12]ਗ੍ਰਿਹਸਤ ਵਿਚ ਉਦਾਸ ਹੋਕੇ। [13]ਜੋਗ ਤੇ ਭੋਗ (ਦੋਵੇਂ) ਕੀਤੇ। [14]ਦਾਸਾਂ ਦੀਨਾਂ ਦਾ ਰਖਵਾਰਾ। [15]ਮੋਹ ਰੂਪ ਹਾਥੀ ਨੂੰ। [16]ਤੁਸੀਂ ਹੋ ਸ਼ੇਰ। [17]ਅਹੰਕਾਰ ਰੂਪ ਸਰਪ ਨੂੰ ਗਰੜ ਭੁੱਲ ਹੋ। [18]……ਅਗਨੀ ਨੂੰ ਪਾਣੀ ਵਤ ਹੋ। [19]ਭਾਵ ਗੁਰੂ ਅੰਗਦ ਜੀ ਦੀ। [20]ਥਾਪ ਕੇ ਗੁਰ ਅਵਤਾਰ। [21]ਸ਼ਿਰੋਮਣੀ ਬੇਦੀਆਂ ਵਿਚ। [22]ਜਾਣੇ।

ਸਾਂਤਿ ਚੀਤੈ,ਨਮੋ ਗਯਾਨ ਨੀਤੈ।ਨਮੋ ਦਾਸ ਮੀਤੈ,ਨਮੋ ਸੁੱਖ ਗੀਤੈ[1]॥੨੬॥ ਬਿਨੰਤੀ ਸੁਨੀਜੈ ਕ੍ਰਿਪਾ ਆਪ ਕੀਜੈ। ਭਈ ਭੂਲ ਮੋ ਤੇ ਚਿਦੈ ਨਾ ਧਰੀਜੈ। ਬਿਗਾਰੈਂ ਸਦਾ, ਕਾਜ ਪੁੱਤ੍ਰਨਿ ਕੇਰਾ[2]। ਸੁਧਾਰੈ ਪਿਤਾ, ਪੈ ਦੁਲਾਰੈ ਘਨੇਰਾ[3] ॥੨੭॥ ਲਖੈ ਆਪਨੇ, ਨੀਕ ਪੰਥੈ ਚਲਾਵੈਂ[4]। ਸਦਾ ਜੈ, ਸਦਾ ਜੈ, ਸਦਾ ਤੋਹਿ ਗਾਵੈਂ। ਨਮੋ ਲੇਹੁ ਮੇਰੀ, ਗੁਰੂ ਰੂਪ ਸੋਹੇ। ਸਮਾਨੰ ਨ ਆਨੈਂ[5]ਅਨੰਦੈ ਸੰਦੋਹੈਂ[6]–॥੨੮॥ਦੋਹਰਾ।ਇਮ ਅਸ਼ਟਕ ਜਥਿ ਮੈਂ[7]ਕਹਯੋ ਭਏ ਪ੍ਰਸੰਨ ਬਿਸਾਲ। ਬੀਚ ਦੁਬਾਰੇ ਤੋ ਸ਼ਬਦ ਨਿਕਸਤਿ ਭਾ ਤਿਸ ਕਾਲ ॥ ੨੯ ॥ ਚੌਪਈ॥ –ਸਨੋ ਪੁੱਤ੍ਰ ਮੈ ਭਯੋ ਪ੍ਰਸੰਨੋ।ਕਹੌਂ ਥਾਕ ਲੀਜੈ ਮਨਮੰਨੋ।ਸਭਿ ਸਤਿਗੁਰਨਿ ਸ਼ਬਦ ਜੋ ਰਾਸੀ।ਸੋ ਸੰਭਾਰਿ ਰਾਖਿ ਨਿਜ ਪਾਸੀ॥੩੦॥ਰਾਮਦਾਸ ਕੋ ਨੰਦਨ ਗਯਾਨੀ। ਚਹੈ ਬੀੜ ਕਰਿਬੋ ਇਕ ਥਾਨੀ। ਗੁਰਬਾਨੀ ਕੋ ਖੋਜਹਿ ਸੋਈ। ਤੁਝ ਬਿਨ ਅਪਰ ਥਾਨ ਨਹਿੰ ਹੋਈ ॥ ੩੧॥ ਅਪਰ ਲੇਨਿ ਆਵਹਿੰ ਨਹਿੰ ਦੀਜਹਿ।ਬਹੁਰ ਸੁ ਮਿਲਹਿ ਪ੍ਰੇਮ ਕੋ ਕੀਜਹਿ।ਰਾਮਦਾਸ ਕੋ ਨਮੋ ਨ ਧਾਰੀ। ਬਨਿ ਤਿਨ ਸੁਤ ਕੋ ਨੰਮ੍ਰ ਅਗਾਰੀ॥੩੨॥ ਚਰਨ ਪਰਹੁ ਹ੍ਵੈ ਨਿਰਹੰਕਾਰਾ। ਸੋ ਭਇ ਰੱਖਜਕ ਬਨਹਿ ਤੁਮਾਰਾ।ਅਪਰ ਨ ਗਿਨਤੀ ਗਿਨੀਅਹਿ ਕੋਈ। ਸਤਿਗੁਰ ਰੂਪ ਜਾਨੀਅਹਿ ਸੋਈ॥੩੩॥ਰਹਯੋ ਪ੍ਰਤੀਖਨਿ ਕਰਤਿ ਬਿਸਾਲਾ। ਪ੍ਰਾਪਤਿ ਭਯੋ ਆਨਿ ਸੋ ਕਾਲਾ। ਕਹਯੋ ਕਠੋਰ ਹੋਤੁ ਪਤੀਆਵਨਿ। ਲਖਿ ਲੀਨੇ ਤੁਮ ਸੋ ਮਨ ਭਾਵਨ[8]॥੩੪॥ਚਰਨ ਕਮਲ ਕੀ ਸ਼ਰਨ ਪਰਨ ਦਿਹੁ। ਪੋਥੀ ਸਾਂਭਤਿ ਰਹਯੋ ਇਸਹਿ ਲਿਹੁ। ਪਰੀ ਭੂਲ ਬਖਸ਼ਾਵਨਿ ਕਰਿਹੌਂ। ਭਪਤ ਚਿਦੈ ਚਿਰ ਕੀ ਅਬਿ ਹਰਿਹੌਂ[9]॥੩੫॥ਸ਼੍ਰੀ ਅਰਜਨ ਸੁਨਿ ਕਰਿ ਸਭਿ ਕਾਰਨ। ਮਾਤੁਲ ਸਾਥਹਿ ਕੀਨਿ ਉਚਾਰਨ। [10]ਹਮ ਗਰਜ਼ੀ ਕਹਿਨੋਚਿਤ ਅਰਜ਼ੀ[11]।ਅੱਗੂ ਕਰੋ ਜਿਮ ਹ੍ਵੈ ਤੁਮ ਮਰਜ਼ੀ॥੩੬॥ਹਮ ਹੈਂ ਅਲਪ ਸਰਬ ਹੀ ਰੀਤੀ।ਤੁਮ ਬਿਸਾਲ ਚਿਤ ਧਾਰਤਿ ਪ੍ਰੀਤੀ।ਰਾਵਰਿ ਥਾਕ ਨ ਜਾਇ ਹਟਾਯੋ। ਹਮ ਬਾਲਕ, ਕਰਿ ਜਿਮ ਮਨ ਭਾਯੋ[12] ॥੩੭॥ ਸੁਨਿ ਮੋਹਨ ਪਰਮੁਦਤਿ ਬਿਸਾਲ।ਗੁਰਕੇ ਚਰਨ ਪਰਨੋ ਤਿਸ ਕਾਲ।ਹਾਥ ਜੋਰਿ ਨੰਮ੍ਰੀ ਅਤਿ ਭਇਉ।

[1]ਸੁੱਛ (ਆਪਦੇ) ਸ਼ਬਦ ਹਨ। [2]ਸਦਾ ਵਿਗਾੜਦੇ ਹਨ ਇਹ ਪੁੱਤ੍ਰਾਂ ਦਾ ਕੰਮ ਹੈ। [3]ਪਿਤਾ ਸੁਧਾਰਦਾ ਹੈ ਫਿਰ ਬਹੁਤਾ ਪਿਆਰਦਾ ਹੈ। [4]ਅਪਣਾ ਜਾਣ ਕੇ ਚੰਗੇ ਰਾਹ ਟੁਰਾਂਵਦਾ ਹੈ। [5]ਹੋਰ (ਆਪ ਦੇ) ਕੋਈ ਸਮਾਨ ਨਹੀਂ। [6]ਆਨੰਦ ਸਮੂਹ ਯਾ ਅਨੰਦ ਸਹਤ ਹੋ [ਸੰਸਃ, ਸੰਦੋਹ]। [7]ਮੈਂ ਲਖ ਲਿਆ ਹੈ ਤੁਸੀ ਉਹੀ ਮਨ ਨੂੰ ਪਜ਼ਾਰੇ ਲਗਣ ਵਾਲੇ ਹੋ (ਗੁਰੂ)। [8]ਸੋਹਣੀ ਕਹਿਣ ਯੋਗ ਹਾਂ [ਕਹਿਨ ਉਚਿਤ]।

'ਬਖਸ਼ਹੁ ਗੁਨਹਿ ਭੂਲ ਜੋ ਗਇਉ'॥ ੩੮॥ ਨੰਮ੍ਰ ਭਯੋ ਮਾਤੁਲ ਕੋ ਹੇਰਾ। ਸ਼੍ਰੀ ਅਰਜਨ ਬਰ ਦੇ ਤਿਸ ਬੇਰਾ।ਚਤਰਥ ਪਦ ਕੋ ਪੂਰਨ ਕਰਿਓ। ਮੋਹਨ ਖੇਦ ਸਰਬ ਪਰਹਰਿਓ ॥ ੩੯ ॥ ਸ਼੍ਰੀ ਮਖਵਾਕ ॥

ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ॥ ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿਤਾਰੇ॥ ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥ ਜਿਨੀ ਤੁਧ ਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥ ਬੇਅੰਤ ਕੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮਰਾਰੇ ॥ ਬਿਲਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥

ਚੌਪਈ ॥ 'ਆਇ ਪ੍ਰਥਮ ਭਾਈ ਗੁਰਦਾਸੂ।ਸਾਹਿਬ ਬ੍ਰੱਢਾ ਤੁਮਰੇ ਪਾਸੂ।ਤਿਨ ਕੋ ਮਾਨ ਹਰਜੋ ਨਹਿੰ ਦੀਨਿ। ਸੋ ਪੋਥੀ ਸਭਿ ਹਮ ਨੇ ਲੀਨਿ॥੪੦॥ ਜਿਸ ਲਗਿ ਜਗਤ ਸਿਮਰਿ ਸਤਿਨਾਮੂ।ਹੋਇ ਉਧਾਰ ਪਾਇ ਸੁਖਧਾਮੂ।ਸ਼੍ਰੀ ਮੋਹਨ ਤੁਮ ਧੰਨ ਮਹਾਨਾ।ਗੁਰਬਾਣੀ ਕੀਨਸਿ ਇਕ ਥਾਨਾ॥੪੧॥ਲੋਕ ਹਜ਼ਾਰਨਿ ਪਰ ਉਪਕਾਰੀ। ਪਠਹਿੰ ਸੁਨਹਿੰ ਉਤਰਹਿੰ ਭਵ ਪਾਰੀ। ਮਹਾਂ ਪੁਰਖ ਕੋ ਜਗ ਮਹਿੰ ਹੋਵਨ। ਪਰ ਉਪਕਾਰ ਹੇਤੁ ਦੁਖ ਖੋਵਨਿ'॥੪੨॥ ਸੁਨਿ ਮੋਹਨ ਹੁਇ ਸਰਲ ਉਚਾਰੀ।'ਅਬਿ ਮੈਂ ਆਇਸੁ ਚਹੌਂ ਤੁਮਾਰੀ। ਹੋਇ ਦਾਸ ਅਬਿ ਸੰਗ ਚਲੈ ਹੌਂ।ਅਪਰਨਿ ਸਮ ਭਹਿੰ ਸੇਵ ਕਮੈ ਹੌਂ॥੪੩॥ਰਹੌਂ ਸਮੀਪ ਚਰਨ ਅਰਬਿੰਦਾ'। ਇਮ ਕਹਿ ਬਾਢਨੋ ਪ੍ਰੇਮ ਬਿਲੰਦਾ।ਸਾਗਰ ਸਮ ਉਛਰਨੋ ਉਰ ਮਾਂਹੀ। ਪੂਰਨ ਚੰਦ ਗੁਰੂ ਪਿਖਿ[1]ਤਾਂਹੀ॥੪੪॥ ਗਦਗਦ ਗਿਰਾ ਨੇਤ੍ਰ ਜਲ ਛਾਵਾ। ਦੇਹਿ ਰੋਮ ਹਰਖਣ ਹੁਇ ਆਵਾ[2]।ਲਖਨੋ ਪ੍ਰੇਮ ਤੇ ਬਿਹਬਲ ਭਾਰੀ। ਸ਼੍ਰੀ ਅਰਜਨ ਤਬਿ ਗਿਰਾ ਉਚਾਰੀ॥੪੫॥'ਮੋਹਨ ਮਾਤੁਲ ਜੀ ਤੁਮ ਸਜਾਨੋ। ਪੂਰਨ ਗੁਨਨਿ ਮਹਾਨ ਸੁ ਗਜਾਨੋ। ਬੀਚ ਚੁਬਾਰੇ ਧਰਹੁ ਸਮਾਧਿ। ਸਾਧਹੁ ਦਿਨਪ੍ਰਤਿ ਅਗਮ ਅਗਾਧ ॥੪੬॥ ਸ਼੍ਰੀ ਨਾਨਕ ਕੋ ਮੰਤ੍ਰ ਜਪੀਜਹਿ। ਉਧਰਹੁ ਆਪ ਬੰਸ ਉਧਰੀਜਹਿ। ਹਮ ਦਿਸ਼ਿ ਦਯਾ ਕਰਤਿ ਨਿਤ ਰਹੀਯਹਿ। ਇਸ ਹੀ ਬਲ ਹਮਰੀ ਸੁਧਿ ਲਹੀਯਹਿ'॥੪੭॥ਆਗਯਾ ਮਾਨੀ ਮੋਹਨਿ ਸੋਈ। ਸ਼੍ਰੀ ਅਰਜਨ ਗੁਰ ਉਚਰੀ ਜੋਈ। ਪਰਕਰਮਾ[3]ਚਹੁੰ ਦਿਸ਼ਿ ਫਿਰਿ ਦੀਨੀ ।ਪਰਮ ਪ੍ਰੇਮ ਤੇ ਬੰਦਨ ਕੀਨੀ॥੪੮॥ਅਪਨ ਚੁਬਾਰੇ ਪਹੁੰਚਨੋ ਜਾਈ।ਪ੍ਰਥਮ ਸਮਾਨ ਸਮਾਧਿ ਲਗਾਈ। ਬਾਲੀ ਮਧਮਾ[4] ਸਾਥ ਪਠੰਤਾ। ਸ਼੍ਰੀ ਨਾਨਕ

[1]ਗੁਰੂ (ਅਰਜਨ ਰੂਪ)ਪੂਰਨਮਾਸ਼ੀ ਦੇ ਚੰਦ੍ਰਮਾਂ ਨੂੰ ਦੇਖਕੇ । [2]ਭਾਵ ਰੋਮਾਂਚ ਹੋ ਗਏ। [3]ਭਾਵ ਗੁਰੂ ਜੀ ਦੀ ਪ੍ਰਕਰਮਾਂ। [4]ਭਾਵ ਦਿਲ ਨਾਲ ਪਾਠ ਕਰਨਾ [ਬਾਣੀਆਂ ੪ ਹਨ:—ਪਰਾ, ਪਸ਼ਨੰਤੀ, ਮੱਧਮਾ, ਵੈਖਰੀ ।

ਕੋ ਮੰਤ੍ਰ ਕਮੰਤਾ[1]॥੪੯॥ਦੋਹਰਾ॥ਇਸ ਪ੍ਰਕਾਰ ਸ਼੍ਰੀ ਸਤਿਗੁਰੂ ਸਬਦ ਪੋਥੀਆਂ ਲੀਨਿ। ਹਰਖਤਿ ਸ਼੍ਰੀ ਗੁਰ ਅਮਰ ਕੋ ਨਮੋ ਧਯਾਨ ਕਰਿ ਕੀਨਿ ॥ ੫੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰਾਸੌ 'ਪੋਥੀਆਂ ਲੈਨਿ' ਪ੍ਰਸੰਗ ਬਰਨਨੰ ਨਾਮ ਪੰਚਤ੍ਰਿੰਸਤੀ ਅੰਸੂ ॥ ੩੫ ॥

੩੬. [ਬਾਬਾ ਮੋਹਰੀ ਜੀ ਮਿਲੇ]।

ਦੋਹਰਾ॥ਕਰਿ ਕਾਰਜ ਅਰਜਨ ਗੁਰੂ ਪਰਮ ਪ੍ਰਸੰਨਤਾ ਪਾਇ। ਕਰਨੋ ਚਹਤਿ ਬਛ ਬੀੜਕੋ ਸਭਿ ਬਾਨੀ ਇਕ ਥਾਇੰ[2] ॥ ੧ ॥ ਚੌਪਈ ॥ ਚਲਨਿ ਸੁਧਾਸਰ ਕੀ ਕਰਿ ਤਯਾਰੀ।ਸੁਨੀ ਮੋਹਰੀ ਨੇ ਸਧਿ ਸਾਰੀ।'ਅਤਿ ਪ੍ਰਸੰਨ ਮੋਹਨ ਹੁਇ ਗਇਉ।ਪਰਨੋ ਚਰਨ ਪੁਸਤਕ ਸਭਿ ਦਇਉ'॥੨॥—ਮਹਾਂ ਮਸਤ ਜੋ ਕਿਸਹਿ ਨ ਮਾਨਹਿ। ਸਭਿ ਸੋਂ ਅਨਰਸ ਬਾਕ ਬਖਾਨਹਿ।ਕਿਮ ਇਨ ਕੇ ਦੋਯਹੁ ਅਨੁਸਾਰੀ?।ਕਰੀ ਨਮੋ ਪੁਨ ਚਰਨ ਅਗਾਰੀ॥੩॥ਜੋ ਗੁਰ ਰਾਮਦਾਸ ਕੇ ਆਗੇ।ਨਿਮਜੋ ਨਹੀਂ ਪਿਤ ਬਾਕਨਿ ਤਯਾਗੇ।ਯਾਂਤੇ ਗੁਰ ਅਰਜਨ ਬਡਿਆਈ। ਆਦਿ ਨਿੰਮ੍ਰਤਾ ਕੁਛ ਲਖਿਪਾਈ[3] ॥੪॥ ਜੋ ਚਾਰਹੁ ਸਤਿਗੁਰ ਮੈਂ ਜੋਤਿ। ਸੋ ਗੁਰ ਅਰਜਨ ਬਿਖੈ ਉਦੋਤ—।ਇਮ ਬੀਚਾਰ ਮੋਹਰੀ ਆਯੋ।ਦੇਖਿ ਦੂਰ ਹੀ ਤੇ ਹਰਖਾਯੋ॥੫॥ਜਾਇ ਪ੍ਰਦਛਨਾ ਦੀਨਸਿ ਗੁਰ ਕੀ।ਬੰਦਤਿ ਭਯੋ ਪ੍ਰੀਤਿ ਕਰਿ ਉਰ ਕੀ। 'ਸ਼੍ਰੀ ਅਰਜਨ ਗੁਰ ਗਜ਼ਾਨ ਉਦਾਰੇ। ਕ੍ਰਿਪਾ ਕਰਹੁ ਘਰ ਚਲਹੁ ਹਮਾਰੇ ॥੬॥ ਜਥਾ ਬਿਦਰ ਕੇ ਗਏ ਨਿਕੇਤ। ਦਈ ਬਡਾਈ ਪ੍ਰੀਤਿ ਸਮੇਤ । ਪ੍ਰੇਮ ਰਿਦੇ ਕੋ ਦੇਖਨਿ ਕਰੋ । ਯਾਂਤੇ ਦੀਨ[4]ਧਾਮ ਪਗ ਧਰੋ' ॥੭॥ਇਸ ਪ੍ਰਕਾਰ ਕਰਿ ਬਹੁ ਬਡਿਆਈ।ਪਰਨੋ ਅਗਾਰੀ ਪਦ ਲਪਟਾਈ। ਭਯੋ ਪ੍ਰੇਮ ਤੇ ਬਿਹਬਲ ਭਾਰੀ । ਸ਼੍ਰੀ ਅਰਜਨ ਅਸ ਦਸ਼ਾ ਨਿਹਾਰੀ ॥ ੮ ॥ ਕੀਨਿ ਉਠਾਵਨ ਬਾਕ ਬਖਾਨਾ। ਹਮਰੇ ਮਾਤੁਲ[5] ਅਹੋ ਮਹਾਨਾ । ਸ਼੍ਰੀ ਗੁਰ ਅਮਰਦਾਸ ਕੇ ਨੰਦਨ।ਜਿਨ ਦੇਖਤਿ ਹੁਇ ਪਾਪ ਨਿਕੰਦਨ॥੯ ॥ ਹਮਰੀ ਕੁਲ ਸਭਿ ਤਿਨ ਕੇ ਦਾਸ।ਜਿਨਹੁੰ ਕ੍ਰਿਪਾ ਤੇ ਭਏ ਪ੍ਰਕਾਸ਼।ਨਿਸ ਦਿਨ ਤਿਨ ਕੋ ਨਾਮ ਜਪੀਜਹਿ।ਜਗ ਗੁਰ ਮਹਿਦ ਮਹਾਨ ਲਖੀਜਹਿ॥੧੦॥ਯਾਂਤੇ ਨਮੋ ਉਚਿਤ ਤੁਮ ਅਹੋ । ਮਮ ਪਦ ਗਹਨ ਅਨੁਚਤਾ ਲਹੋ । ਸੋਵੈਂ ਰਜ ਪਗ ਕਮਲ ਤੁਮਾਰੀ।ਕ੍ਰਿਪਾ ਕਰਹੁ ਲਖਿ ਕੈ ਅਨੁਸਾਰੀ' ॥੧੧॥ ਸੁਨਤਿ ਮੋਹਰੀ

---

[1] ਕਮਾਉਂਦਾ ਸੀ। [2] ਸਾਖੀਆਂ ਬਾਣੀਆਂ ਇੱਕ ਥਾਂ (ਕਰਕੇ) ਵੱਡੀ ਬੀੜ ਬਣਾਈ ਚਾਹੁੰਦੇ ਹਨ। [3] ਗੁਰੂ ਅਰਜਨ ਜੀਦੀ ਗੋਰਵਤਾ ਤੇ ਨਿੰਮ੍ਰਤਾ ਆਦਿ (ਬਾਣੀ ਮੋਹਨ ਨੇ) ਕੁਛਕ ਜਾਹ ਪਾਈ ਹੈ। [4] (ਮੈਂ) ਗਰੀਬ ਦੇ। [5] ਮਾਮੇਂ।

ਜੁਗ ਕਰ ਜੋਰੇ'ਮੋਹਿ ਉਚਿਤ ਤੁਮ ਚਰਨ ਨਿਹੋਰੇ। ਪਾਛਲ ਜਨਮ ਹੁਤੋ ਅਕ੍ਰੂਰ'।ਤਬਿ ਭੀ ਰਾਵਰਿ ਕੇਰ ਹਦੂਰ॥੧੨॥ਕ੍ਰਿਸ਼ਨਚੰਦ ਤੁਮ ਅੰਤਰਜਾਮੀ। ਰੱਛਿਕ ਸੇਵਕ ਕੇ ਸਦ ਸ੍ਵਾਮੀ। ਮਨਿ ਕਾਰਣ ਮੁਝ ਤੇ ਭਈ ਭੂਲ। ਕਿਤਿਕ ਕਾਲ ਬਰਤਯੋ ਪ੍ਰਤਿਕੂਲ*॥੧੩॥ਸੋ ਅਬਿ ਛਿਮਾ ਧਾਰਿ ਬਖਸ਼ੀਜੈ। ਚਲਹੁ ਸਦਨ ਮਮ ਇੱਛ ਪੁਰੀਜੈ।ਅਬਿ ਕੇ ਬਿਛੁਰੇ ਹੋਇ ਨ ਮੇਲਾ। ਕਰਹੁ ਕ੍ਰਿਪਾ ਮਝ ਲੇਹੁ ਸਕੇਲਾ'॥੧੪॥ਅੰਤ ਸਮੈ ਪਰਲੋਕ ਮਝਾਰੀ। ਨਿਜ ਸਮੀਪ ਰਾਖੋ ਹਿਤ ਧਾਰੀ'।ਸ਼੍ਰੀ ਅਰਜਨ ਸੁਨਿ ਕੈ ਤਿਹ ਸਮੈਂ।ਕਹਯੋ'ਅੰਤ ਕੋ ਮਿਲਿ ਹੌਂ ਹਮੈ ॥ ੧੫ ॥ ਸ਼੍ਰੀ ਗੁਰ ਅਮਰਦਾਸ ਅਨੁਸਾਰੀ। ਮਾਨਨ ਬਾਕ ਰਹਯੋ ਹਿਤ ਧਾਰੀ।ਤਬਿ ਹੁੰ ਬਖਸ਼ੇ ਸਰਬ ਪੁਕਾਰਾ।ਸਦਾ ਸਮੀਪੀ ਰਹੈਂ ਹਮਾਰਾ' ॥੧੬॥ ਇਮ ਕਹਿ ਭੇ ਪ੍ਰਸੰਨ ਜਗਨਾਥ।ਗਮਨੇ ਸਦਨ ਮੋਹਰੀ ਸਾਥ।ਮਾਤੁਲ ਕੀ ਪਤਨੀ ਸੰਗ ਮਿਲੇ।ਤੁਰਨ ਉਠੀ ਹਰਖ ਕਰਿ ਭਲੇ॥੧੭॥ ਨਮੋ ਕਰਤਿ ਕੋ ਆਸ਼ਿਖ ਦੀਨਿ।ਪੁਨਹਿ ਨਿਛਾਵਰ ਕਰ ਤੇ ਕੀਨ।ਬਸਤ੍ਰ ਬਿਭੂਖਨ ਦਰਬ ਬਿਸਾਲ।ਵਾਰ ਵਾਰ ਕਰਿ ਦੇ ਤਿਸ ਕਾਲ॥੧੮॥ ਬੁਝੀ ਕੁਸ਼ਲ ਮਧੁਰ ਬਚ ਸੈਗਾ। 'ਸੁਖ ਕੇ ਸਹਤ ਅਹੈ ਸ਼ੁਭ ਗੈਗਾ ?। ਪੁੱਤ੍ਰ ਤੁਮਾਰੋ ਹਰਿਗੋਬਿੰਦ। ਬਾਲ ਅਵਸਥਾ,ਅਹੈ ਅਨੰਦ?॥੧੯॥ਕੁਸ਼ਲੀ ਸਕਲ ਅਪਰ ਪਰਵਾਰਾ?। ਸਭਿ ਸੁਖ ਸਾਥ ਸ਼ਰੀਰ ਤੁਮਾਰਾ ?'। ਸ਼੍ਰੀ ਅਰਜਨ ਸੁਨਿ ਕੈ ਸਭਿ ਸੁੰਨ। ਕਹਯੋ'ਕ੍ਰਿਪਾ ਤੁਮਰੀ ਸੁਖ ਭੌਨ॥੨੦॥ਤੁਮ ਹੋਬਡੇ ਆਸ਼ਿਖਾਦੇਹੁ।ਯਾਂ ਤੇਸਭਿ

---

[1]ਇੱਕ ਯਾਦਵ ਜੋ ਸ਼੍ਰੀ ਕ੍ਰਿਸ਼ਨ ਜੀ ਦਾ ਚਾਚਾ ਤੇ ਸਿੱਰ ਸੀ। ਸੱਤ੍ਰਾਜਿਤ ਭੀ ਯਾਦਵ ਸੀ ਜਿਸਨੇ ਸੂਰਜ ਦੀ ਤਪੱਸਯਾ ਕਰਕੇ ਸਯਮਤਕ ਮਣੀ ਪ੍ਰਾਪਤ ਕੀਤੀ ਸੀ, ਇਸ ਦੀ ਕੰਨਯਾ ਸੱਤਯਭਾਮਾ ਕ੍ਰਿਸ਼ਨ ਨੂੰ ਵਿਆਹੀ ਸੀ। ਸੱਤ੍ਰਾਜਿੱਤ ਤੋਂ ਇਹ ਮਣੀ ਪ੍ਰਸੇਨਾ ਨੂੰ ਮਿਲੀ ਉਸ ਤੋਂ ਸ਼ੇਰ ਨੂੰ ਤੇ ਫੇਰ ਜਾਮਵੰਤ ਨੂੰ ਤੇ ਜਾਮਵੰਤ ਤੋਂ ਲੜਕੇ ਸ੍ਰੀ ਕ੍ਰਿਸ਼ਨ ਨੇ ਸੱਤ੍ਰਾਜਿਤ ਨੂੰ ਦਿਵਾਈ। ਇਸਨੇ ਅੱਕ੍ਰੂਰ ਨੂੰ ਹੱਯਣ ਲਈ ਦੇ ਦਿੱਤੀ। ਅੱਕ੍ਰੂਰ ਤੋਂ ਫੇਰ ਸਤਯਭਾਮਾ ਨੂੰ ਸ੍ਰੀ ਕ੍ਰਿਸ਼ਨ ਨੇ ਦਿਵਾਈ ਆਂਦਿ। ਇਹ ਮਣੀ ਕਹਿੰਦੇ ਸਨ ਅੱਠ ਭਾਰ ਸੋਨੇ ਦੇ ਰੋਜ਼ ਦੇਂਦੀ ਸੀ ਤੇ ਵਿਪਨਾਂ ਤੋਂ ਰੱਖਿਆ ਕਰਦੀ ਸੀ। [2]ਮਿਲਾ ਲਵੋ। *ਮੋਹਰੀ ਜੀ ਨੂੰ ਅੱਕ੍ਰੂਰ ਦਾ ਅਵਤਾਰ ਤੇ ਗੁਰੂ ਜੀ ਨੂੰ ਕ੍ਰਿਸ਼ਨ ਅਵਤਾਰ ਦੱਸਕੇ ਕਵਿ ਜੀ ਇੱਕ ਪੋਰਾਣਕ ਕਥਾ ਦਾ ਜ਼ਿਕਰ ਕਰ ਰਹੇ ਹਨ। ਮੋਹਰੀ ਜੀ ਅਪਣੇ ਉਸ ਜਨਮ ਦੀ ਭੁੱਲ ਦੀ ਖਿਮਾ ਮੰਗ ਰਹੇ ਹਨ । ਐਸੇ ਪ੍ਰਸੰਗਾਂ ਤੋਂ ਸਤਿਗੁਰੂ ਜੀ ਦੀ ਅਪਾਰ ਆਤਮ ਸੱਤਿਆ ਤੇ ਮਿਹਰਾਂ ਤੋਂ ਮੋਹਰੀ ਜੇਸੇ ਸ਼ੁਭ ਸ਼ਰੀਰਾਂ ਦਾ ਲਾਭਵੰਦ ਹੋਣਾਂ ਪ੍ਰਯੋਜਨ ਲੈਣਾ ਚਾਹੀਏ। ਭਾਈ ਨੰਦਲਾਲ ਜੀ ਨੇ ਕਿਹਾ ਹੈ ਕਿ ਹਜ਼ਾਰਾਂ ਰਾਮ ਤੇ ਕ੍ਰਿਸ਼ਨ ਗੁਰੂ ਜੀ ਦੇ ਚਰਨਾਂ ਨੂੰ ਚੁੰਮਣ ਵਾਲੇ ਹਨ:--ਸਦ ਹਜ਼ਾਰਾਂ ਰਾਮ ਵ ਰਾਜਾ ਦ ਕਾਨ੍ਹ ਵ ਕਿਸ਼ਨ ਖਾਕ ਬੋਸੇ ਅਕਦਾਮਸ਼ ।

ਸੁਖ ਹਮਰੇ ਗ੍ਰੇਹੁ'। ਇਮ ਸੁਨਿ ਮਾਤੁਲ ਪਤਨੀ ਫੇਰ। ਕਹਿ ਕਰੁਨਾ ਜੁਤ ਬਾਕ ਬਡੇਰ॥੨੧॥[6]ਰਾਮਦਾਸ ਅਰ ਬੀਬੀ ਭਾਨੀ।ਗਮਨੇ ਜੁਗ[1] ਬੈਕੁੰਠ ਸਥਾਨੀ।ਤਬਿ ਤੇ ਤੁਮ ਨੇ ਹਮੈ ਭੁਲਾਯੋ।ਕਬਹੁੰ ਨ ਕਛੁ ਸੰਦੇਸ਼ ਪਠਾਯੋ॥੨੨॥ ਮਿਲੇ ਨ ਪ੍ਰੇਮਧਾਰਿ ਕਬਿ ਆਈ।ਮਨਹੁ ਤਜਾਗ ਕੀਨ ਹੁਕਿ ਸਥਾਈ[2]।ਇਮ ਬੋਲਤਿ ਰੋਦਨਿ ਕੋ ਠਾਨਾ। ਸਿਮਰਿ ਸਿਮਰਿ ਪਾਛਲ ਸੁਖ ਨਾਨਾ ॥੨੩॥ [7]ਸਭਿ ਪਰਵਾਰ ਮਿਲਨੋ ਤਬਿ ਰਹਨੋ। ਅਬਹਿ ਬਿਛੋਹਾ[3] ਕਿਤਨਕ ਲਹਨੋ। ਭੱਲਨ ਕੁਲ ਕੇ ਭੂਖਨ[4] ਪਾਸ। ਸਭਿ ਇਕਠੇ ਰਹਿੰ ਏਕ ਅਵਾਸ॥੨੪॥ ਅਬਿ ਅਸ ਸਮਾਂ ਮਿਲਨਿ ਕਬਿ ਹੋਵਾ[5]। ਬਹੁ ਦਿਨ ਮਹਿੰ ਤੁਮ ਦਰਸ਼ਨ ਜੋਵਾ'।ਮਾਤੁਲ ਪਤਨੀ ਰੋਦਤਿ ਹੇਰੀ।ਸ਼੍ਰੀਗੁਰ ਨੈਤੂ ਅੱਸ਼ੂ ਤਬਿ ਗੇਰੀ॥੨੫॥ ਫਸੇ ਮੋਹ ਨਰ ਰੋਦਤਿ ਜੈਸੇ। ਛਾਯੋ ਨੀਰ ਬਿਲੋਚਨ ਤੈਸੇ।ਦੀਰਘ ਸ੍ਵਾਸ ਲੇਤਿ ਬਹੁ ਬਾਰੀ। ਮੁਖ ਪਰਪੁਲਤ ਅੱਸ਼ੂ ਕੋ ਬਾਰੀ[8]॥ ੨੬॥ ਨਿਜ ਪਤਨੀ ਅਰ ਗੁਰ ਕੋ ਹੇਰਾ। ਬਾਕ ਮੋਹਰੀ ਕਹਿ ਤਿਸ ਵੇਰਾ। [9]ਰੋਦਨ ਐਸੇ ਕਨੋਂ ਤੁਮ ਠਾਨਾ?।ਜਗਤ ਮੇਲਿ ਨਦਿ ਤਰੀਸਮਾਨਾ[9]॥੨੭॥ਮਿਲਨਿਅੰਤ ਮਹਿੰ[10] ਹੋਤਿਬਿਯੋਗ॥ਪਰਾਰਬਧ ਕੇ ਬਸਿ ਸਭਿ ਲੋਗ॥ਪ੍ਰਭੁ ਸਰੂਪ ਜੋ ਪਿਤਾ ਹਮਾਰੇ।ਤਿਮ ਸ਼੍ਰੀਅਰਜਨ ਪਿਤਾ[6] ਉਦਾਰੇ॥੨੮॥ਅਪਨੇ ਸਦਨ ਬਿਕੁੰਠ ਸਿਧਾਰੈ । ਸੋਚਨਿ ਜੋਗ ਨ ਸੋ ਸੁਖ ਭਾਰੇ।ਮਨਮਤਿ ਉਰਝੇ[6] ਭਗਤਿ ਬਿਹੀਨੇ।ਕਬਹੁੰ ਨ ਪ੍ਰਭੁ ਕੋ ਸਿਮਰਨਿ ਕੀਨੇ ॥ ੨੯॥ ਸੋ ਸੋਚਨਿ ਕੇ ਜੋਗ ਮਹਾਨ॥ਧਰਮ ਤਜਾਗ ਜਿਨ ਕਿਯ ਅਘ ਨਾਨਾ॥ਨਹਿੰ ਸਤਿਗੁਰ ਕੀ ਸੇਵ ਕਮਾਈ॥ਸਤਿਗੁਰ ਗਿਰਾ[10] ਨ ਰਿਦੈ ਬਸਾਈ॥੩੦॥ਨਿਸ ਦਿਨ ਪਚੀ ਕੁਟੰਬ ਮਝਾਰੇ॥ਕੂੜ ਬੋਲਿ ਸੰਚਹਿੰ ਧਨ ਭਾਰੇ॥ਤਪ ਤੀਰਥ ਜਿਨ ਕੀਨਿ ਨ ਕੋਊ॥ਸੋਚਨਿ ਜੋਗ ਜਾਨੀਯਹਿ ਸੋਊ॥ ੩੧॥ ਸੁਪਨਹਿ ਕਬਿ ਸਤਿਸੰਗ ਨ ਸੇਵਾ॥ਗੁਨ ਬਿਹੀਨ ਅਫਰੇ ਅਹੰਮੇਵਾ। ਰਿਦੈ ਦਯਾ ਨਹਿੰ ਦੀਨਹੁ ਦਾਨਾ। ਸੋ ਸੋਚਨਿ ਕੇ ਜੋਗ ਮਹਾਨ॥ ੩੨ ॥ ਮਿਲੇ ਕੁਸੰਗ ਕਮਾਇੰ ਬਿਕਾਰਾ। ਰਿਦੈ ਸਦਾ ਸਤਿਨਾਮੁ ਬਿਸਾਰਾ। ਤਜੋ ਸੁ ਪੰਥ ਕੁਮਾਰਗ ਚਾਲਾ॥ਸੋ ਸੋਚਨਿ ਕੇ ਜੋਗ ਬਿਸਾਲਾ'॥ ੩੩॥ਇੱਤਯਾਦਿਕ ਕਹਿ ਕੋਮਲ ਬਾਨੀ।ਸਮੁਝਾਈ ਨਿਜ ਪਤਨਿ ਮਹਾਨੀ॥

---

[1]ਦੋਵੇਂ। [2]ਜੁਦਾਈਗੀ। [3]ਭਾਵ ਸ਼੍ਰੀ ਗੁਰ ਅਮਰਦਾਸ ਜੀ। [4]ਕਦੇ (ਪ੍ਰਾਪਤ) ਹੋਇਆ ਹੈ। [5]ਮੁਖ ਭਿੱਜ ਗਿਆ ਹੰਝੂਆਂ ਦੇ ਜਲ ਨਾਲ। [6]ਨਦੀ ਵਿਖੇ ਬੇੜੀ ਵਤ। [7]ਮਿਲਨੇ ਦੇ ਅੰਤ ਵਿੱਚ। [8]ਭਾਵ ਸ਼੍ਰੀ ਗੁਰੂ ਰਾਮਦਾਸ ਜੀ। [9]ਖਚਤ। [10]ਬਾਣੀ।

'ਜਲ ਪ੍ਰਵਾਹ ਮਿਲਿ ਤ੍ਰਿਣ ਬਿਛੁਰੈ ਹੈਂ। ਤਥਾ ਥੂਲ ਤਨ ਕੀ ਗਤਿ ਐਹੈ ॥੩੪॥ਪਰਾਰਬਧ ਕੋ ਬੇਗ ਸੁ ਪਾਇ।ਮਿਲਿ ਬਿਛੁਰਤਿ ਦੇਹੀ ਇਸ ਭਾਇ। ਸੁਨਹੁ ਸੁਬ੍ਰਤੇ[1]! ਇਮ ਉਰ ਜਾਨਿ। ਰੋਦਨਿ ਸ਼ੋਕ ਕਰਹੁ ਸਭਿ ਹਾਨਿ'॥ ੩੫॥ ਬਚਨ ਮੋਹਰੀ ਕੇ ਸਮ ਭਾਨੂ। ਸ਼ੋਕ ਤਿਮਰ ਕੋ ਕੀਨਸਿ ਹਾਨੂ।ਧਰਿ ਧੀਰਜ ਸਭਿ ਬੈਠੇ ਪਾਸ। ਬਹੁ ਬਿਧਿ ਕੋ ਕਿਯ ਬਾਕ ਬਿਲਾਸ॥ ੩੬॥ ਨੰਦ ਮੋਹਰੀ ਕੋ ਜੁ ਅਨੰਦੂ। ਆਇ ਕਰੀ ਬੰਦਨ ਕਰ ਬੰਦਿ।ਸ਼੍ਰੀ ਗੁਰ ਅਰਜਨ ਬਹੁ ਸਤਿਕਾਰ।ਪਾਸ ਬਿਠਾਯੋ ਆਨੰਦ ਧਾਰ॥੩੭॥ਅਤਿ ਹਰਖਤਿ ਚਿਤ ਸਭਿ ਪਰਵਾਰੂ। ਕਰਿਵਾਵਤਿ ਭੇ ਤਯਾਰ ਅਹਾਰੂ। ਸਾਦਰ ਚੌਂਕੀ ਚਾਰੁ ਡਸਾਈ।ਤਿਸ ਪਰ ਸਤਿਗੁਰ ਦੀਨਿ ਬਿਠਾਈ॥੩੮॥ਨਾਨਾ ਰਸ ਕੇ ਭੋਜਨ ਪਾਏ।ਥਾਲ ਬਿਸਾਲ ਧਰਨੋ ਅਗੁਵਾਏ। ਬਾਨੀ ਮਧੁਰ ਮੋਹਰੀ ਕਹੈ। ਅਸਨ ਅਚਾਵਤਿ ਦਰਸ਼ਨ ਲਹੈ॥੩੯॥ਸਕਲਕੁਟੰਬ ਅਚਨੋ ਮਿਲਿ ਫੇਰੀ।ਰਾਤ੍ਰਿ ਬਿਖੈ ਸੁਠ ਸੋਜ ਬਡੇਰੀ।ਸੁਪਤਿ ਹੇਤੁ ਸ਼੍ਰੀ ਗੁਰਕੋ ਦਈ।ਇਮ ਸੁਖ ਸੋਂ ਪ੍ਰਾਤੀ ਪੁਨ ਭਈ॥੪੦॥ਜਾਇ ਬਾਵਲੀ ਕੀਨਿ ਸ਼ਨਾਨ।ਪਠਿ ਜਪੁਜੀ ਸ਼੍ਰੀਨਾਨਕ ਧਯਾਨ। ਲੀਨਿ ਮੋਹਰੀ ਅਪਨੇ ਸਾਥ। ਗਮਨੇ ਸ਼੍ਰੀ ਗੁਰ ਅਰਜਨ ਨਾਥ ॥ ੪੧॥ ਅਪਰ ਲੋਕ ਗਨ ਸੰਗ ਸਿਧਾਏ। ਪਾਸ ਬਿਪਾਸਾ ਪਿਖਿ ਹਰਖਾਏ। ਸੁੰਦਰ ਹੈ ਪ੍ਰਵਾਹ ਜਿਸ ਕੇਰੋ।ਨਾਦਤਿ ਖਗ ਚਕਵਾਦਿ[2]ਘਨੇਰੋ॥੪੨॥ਦੁਹੂ ਦੇਹੁਰੇ ਦੇਖਨਿ ਕਰੇ।ਕਮਲ ਕਲੀ ਸਮ[3] ਸੁੰਦਰ ਖਰੇ।ਪਿਖੇ ਦੂਰ ਤੇ ਉਜ-ਲ ਐਸੇ।ਭਾਦੋਂ ਮਾਸ ਖੂੰਬ ਜੁਗ ਜੈਸੇ॥੪੩॥ਜਨਨੀ ਪਿਤ ਅਰ ਪਿਤ ਨਿਜ ਜੋਊ।ਨੇਤ੍ਰ ਭਰਨੋ ਜਲ ਸਿਮਰੇ ਦੋਊ। ਭਰੇ ਪ੍ਰੇਮ ਪੁਲਕਾਵਲਿ ਹੋਈ। ਗਏ ਸਮੀਪ ਸੰਗ ਸਭਿ ਕੋਈ॥੪੪॥ ਪੂਰਬ ਸ਼੍ਰੀ ਗੁਰ ਅਮਰ ਸਥਾਨੀ। ਬੰਦਨ ਕੀਨਿ ਜੋਰ ਜੁਗ ਪਾਨੀ।ਬਹੁਰ ਪ੍ਰਕਰਮਾ ਦੀਨਸਿ ਫਿਰਿ ਕੈ।ਮਸਤਕ ਧੂਲ ਲਗਾਵਨਿ ਕਰਿ ਕੈ॥੪੫॥ ਬੈਠੇ ਪੂਨਹਿ ਕਰਾਹੁ ਮੰਗਾਯੋ। ਕਰਿ ਅਰਦਾਸ ਤਹਾਂ ਵਰਤਾਯੋ।ਨਿਕਟਿ ਦੇਖਿ ਸੁੰਦਰ ਕੋ ਕਹਨੋ।'ਹੇ ਸ਼ੁਭ ਮਤਿ ਤੁਮ ਸਭਿ ਕਿਛੁ ਲਹਨੋ॥ ੪੬ ॥ ਸ੍ਰੀ ਗੁਰੁ ਅਮਰਦਾਸ ਜਿਸ ਭਾਂਤੀ। ਗੁਰਤਾ ਤਿਲਕ ਦੀਨਿ ਸੁਖ ਸ਼ਾਂਤੀ।ਗੁਰੂ ਭਏ ਜਿਮ ਪਿਤਾ ਹਮਾਰੇ।ਸੋ ਬਨਾਇ ਅਬਿ ਕਰਹੁ ਉਚਾਰੇ'॥੪੭॥ਸੁਨਿ ਸੁੰਦਰ ਨੇ ਸੱਦ ਬਨਾਵਾ।ਸ਼੍ਰੀ ਅਰਜਨ ਕੋ ਸਕਲ ਸੁਨਾਵਾ। ਹੁਇ ਪ੍ਰਸੰਨ ਸੋ ਲੀਨਿ ਲਿਖਾਈ। ਕਹਨੋ 'ਗ੍ਰੰਥ ਮੈਂ ਧਰਹਿ ਬਨਾਈ॥੪੮॥

---

[1]ਹੇ ਸ਼ੋਭਣ ਇਸਤ੍ਰੀ ਵਾਲੀ। [2]ਚਕਵੇ ਆਦਿ ਪੰਛੀ। [3]ਕਮਲ ਦੀ (ਬੰਦ) ਕਲੀ ਵਰਗੇ।

॥ਅੰਤ ਸਮੈ ਇਸ ਪਾਠ ਜੁ ਕਰਿਹੀ। ਅੰਤਕ ਪੀਰ[1] ਤਿਨਹੁ ਕੀ ਟਰਿਹੀ[2]। ਇਮ ਕਹਿ ਤਹਿੰ ਤੇ ਗਮਨੇ ਆਗੇ॥ਪਿਖਨੋ ਦੇਹੁਰਾ ਪਿਤ ਦੁਤਿ ਜਾਗੇ॥੪੯॥ ਨਮਹਿ ਕਰਤਿ ਪਰਕਰਮਾਂ ਦੀਨਸਿ॥ਤਹਾਂ ਪ੍ਰਸ਼ਾਦਿ ਬ੍ਰਤਾਵਨ ਕੀਨਸਿ। ਪਿਤ ਕੋ ਧਰਨੋ ਧਯਾਨ ਸੁਖ ਪਾਏ॥ਆਨੰਦ ਤੇ ਲੋਚਨ ਜਲ ਛਾਏ*॥੫੦॥ ਸ੍ਵਰਥ ਰੀਤਿ ਸ਼ੁਭ ਕਰਿਕੈ ਫਿਰੇ॥ਮੰਦ ਮੰਦ ਆਵਤਿ ਭੇ ਘਰੇ॥ਬੈਠਿ ਕਰਨੋ ਸੁਖ ਸੇਗ ਅਹਾਰਾ। ਸ਼੍ਰੀ ਗੁਰ ਅਰਜਨ ਪਰਮ ਉਦਾਰਾ ॥ ੫੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸ਼੍ਰੀ ਅਰਜਨ ਪੋਥੀਆਂ ਲੈਨਿ' ਪ੍ਰਸੰਗ ਕਥਨੰ ਨਾਮ ਖਸ਼ਟਤ੍ਰਿੰਸਤੋ ਅੰਸੂ ॥ ੩੬ ॥

੩੭. [ਖਡੂਰ ਸਾਹਿਬ ਦਾਤੂ ਜੀ ਮਿਲੇ]।

ਦੋਹਰਾ ॥ ਨਿਕਟ ਮੋਹਰੀ ਆਦਿ ਨਰ ਬੈਠੇ ਸਭਿ ਸੁਖ ਪਾਇ। ਸ਼੍ਰੀ ਅਰਜਨ ਤਿਸ ਛਿਨ ਬਿਖੈ ਬੋਲੇ ਮੁਖ ਮੁਸਕਾਇ ॥ ੧ ॥ਸਵੈਯਾ ਛੰਦ॥ 'ਮਾਤੁਲ ਜੀ ਆਗਯਾ ਅਬਿ ਦੀਜਹਿ ਸੁਧਾ ਸਰੋਵਰ ਕਰਹਿਂ ਪਧਾਨ। ਕਾਰਜ ਭਯੋ ਹਮਾਰੋ ਪੂਰਨ ਕ੍ਰਿਪਾ ਤੁਮਾਰੀ ਤੇ ਹਿਤ ਠਾਨਿ[3]। ਚਤੁਰ ਗੁਰਨਿ ਕੀ ਬਾਨੀ ਪ੍ਰਾਪਤਿ ਸਭਿ ਕੋ ਕਰਿ ਹੈਂ ਏਕ ਸਥਾਨ। ਜਿਸ ਕੋ ਪਠਿ ਸੁਨਿ ਅਰਥ ਬਿਚਾਰਨਿ ਰਿਦੈ ਬਸਾਇ ਪਾਇਂ ਕੱਲ੍ਯਾਨ॥੨॥ ਪੁਨਿ ਮਾਤੁਲ ਜੇਬ੍ਰਫ ਕੋ ਦਰਸ਼ਨ ਪ੍ਰੇਮ ਸੇਗ ਮਿਲਿਬੋ ਕਰਿ ਲੀਨਿ। ਬਹੁਰ ਕ੍ਰਿਪਾ ਕਰਿ ਮੇਲਿ ਆਪ ਕੋ ਮਹਾਂ ਲਾਭ ਹੋਵਾ ਮਨ ਚੀਨਿ। ਸਕਲ ਕੁਟੰਬ ਅਲੰਬ ਹਮਾਰੋ[4] ਹਰਖ

---

[1]ਜਮ ਦੀ ਪੀੜਾ। [2](ਬਾਬੇ ਮੋਹਨ ਜੀ ਨੇ) ਪ੍ਰੇਮ ਕੀਤਾ ਹੈ। [3]ਸਾਡੇ ਸਾਰੇ ਕੁਟੰਬ ਦਾ ਆਸਰਾ ਹੈ।

*ਇਸ ਅੰਸੂ ਵਿਚ ਦੋ ਤੇ ਵਾਰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਨੇਤ੍ਰਾਂ ਵਿਚ ਜਲ ਆਯਾ ਲਿਖਿਆ ਹੈ। ਇਹ ਦਸ਼ਾ ਮੋਹ ਦੀ ਨਹੀਂ, ਨਾ ਕਿਸੇ ਵਲੇਵੇ ਦੀ ਹੈ, ਆਤਮ ਅਵਸਥਾ ਵਿਚ ਬੜੇ ਉੱਚੇ ਰੱਬੀ ਜੋਤ ਜੀ ਇਨਸਾਨੀ ਹ੍ਰਿਦੇ ਦੀ ਵਲਵਲੇ ਵਾਲੀ ਡੂੰਘਾਈਆਂ ਵਿਚ ਬੀ ਆਪ ਅਤਿ ਪ੍ਰਸੀਜਨ ਵਾਲੇ ਸੇ। ਮਾਮੀ ਜੀ ਦੇ ਪਿਛਲੇ ਪ੍ਰਸੰਗ ਕਰਨ ਤੇ ਵੱਡਿਆਂ ਲਈ ਅਤਿ ਉੱਚੇ ਪਿਆਰ ਤੇ ਵਲਵਲੇ ਨੇ, ਪਿਤਾਮਾਂ ਤੇ ਪਿਤਾ ਜੀ ਦੀ ਸਮਾਧਿ ਉਤੇ ਉਨ੍ਹਾਂ ਵਾਹਿਗੁਰੂ ਰੂਪ ਸਦਾ ਜਾਗਤੀ ਜੋਤ ਬੀਤਰਾਗ ਸਰੂਪਾਂ ਲਈ ਉਹ ਉੱਚਾ ਸੁੱਚਾ ਵਲਵਲਾ ਪ੍ਰੇਮ ਦਾ ਲੈਂਦਿਆਂ ਹੈ ਜੋ ਹਰ ਕਿਸੇ ਨੂੰ ਨਸੀਬ ਨਹੀਂ। ਗਜਨ ਤੇ ਬ੍ਰਹਮ ਗਜਨ ਜੋ ਖੁਸ਼ਕ ਵਸਤੂ ਹਨ ਤਾਂ ਸਾਰੇ ਪੱਥਰ ਬ੍ਰਹਮ ਗਜਨੀ ਸਮਝਣੇ ਚਾਹੀਏ। ਜੋ ਆਪ ਅਸਲੀ ਗਜਨ ਦਾ ਨੂਰ ਹੋਵੇ ਉਸ ਵਿਚ ਅਤਿ ਉੱਚੇ ਪ੍ਰੇਮ ਦਾ ਨਿਵਾਸ ਜ਼ਰੂਰ ਹੁੰਦਾ ਹੈ। ਇਹ ਉਸ ਮਹਾਨ ਸੱਚੇ ਤੇ ਮਹਾਨ ਡੂੰਘੇ ਪ੍ਰੇਮ ਵਲਵਲੇ ਦੇ ਦਰਸ਼ਨ ਹਨ। ਆਤਮ ਗਜਨ ਤੇ ਪ੍ਰੇਮ ਵਿਚੱਠੇ ਵਸਦੇ ਹਨ।

ਪਰਸਪਰ ਦਰਸ਼ਨ ਕੀਨਿ। ਦ੍ਵੈ ਸ਼ਤਿਗੁਰ ਕੇ ਪੂਜਿ* ਦੇਹੁਰੇ ਮੱਜਨ ਥਾਪੀ ਆਨੰਦ ਦੀਨਿ'॥੩॥ ਸੁਨਤਿ ਮੋਹਰੀ ਜੁਗ ਕਰ ਜੋਰੇ 'ਗੁਰਤਾ ਗਾਦੀ ਪਰ ਥਿਤਿ ਆਪ। ਯਾਂਤੇ ਤੁਮ ਸਭਿ ਤੇ ਹੋ ਦੀਰਘ ਬੈਦਨੀਯ ਬਡ ਦਿਪਹਿ ਪ੍ਰਤਾਪ।ਇਹ ਠਾਂ ਬਾਸ ਕਰੋ ਸੁਖ ਪਾਵਹੁ ਹਮ ਦਰਸਹਿਂ ਗਨ ਦੇਖਨ ਥਾਪ। ਸੰਗਤਿ ਆਇ ਉਪਾਇਨ ਅਰਪੈ ਸਭਿ ਦੇਸ਼ਨਿ ਕੀ ਮਿਲਹਿ ਕਲਾਪ[1]'॥੪॥ ਸ੍ਰੀ ਅਰਜਨ ਕਹਿ 'ਮਾਤੁਲ ਜੀ ! ਸੁਨਿ ਹਮ ਤੁਮਰੀ ਆਇਸੁ ਅਨੁਸਾਰਿ। ਇਕ ਪਰੰਤੁ ਕਾਰਨ ਲਖਿ ਲੀਜਹਿ ਬ੍ਰਿੱਧ ਗੁਰੂ ਜੋ ਪਿਤਾ ਤੁਮਾਰ। ਹਮਰੇ ਪਿਤ ਕੋ ਆਗਯਾ ਦੀਨਸਿ-ਸਰ ਕੀ ਜਾਇ ਕਰਾਵਹੁ ਕਾਰ। ਅੰਦਰ ਹਰਿ ਮੰਦਰਿ ਰਚਿ ਸੁੰਦਰ ਸੇਵ ਸੰਭਾਰਹੁ ਸਰਬ ਪ੍ਰਕਾਰ–॥੫॥ਬ੍ਰਿੱਧ ਗੁਰੂ ਕੇ ਹਮ ਸਭਿ ਸੇਵਕ ਕਰਿ ਨ ਸਕਹਿਂ ਤਿਨ ਆਗਯਾ ਭੰਗ। ਪਿਤ ਪਾਛੇ ਹਮ ਟਹਿਲ ਸੰਭਾਰੀ ਕਰਤਿ ਸੁਧਾਸਰ ਕੀ ਹਿਤ ਸੰਗ। ਯਾਂਤੇ ਬਾਸ ਉਚਿਤ ਹੈ ਤਿਹ ਠਾਂ ਮਾਨਿ ਗੁਰੂ ਕੇ ਢਾਕ ਨਿਸੰਗ। ਇਹਠਾ ਉਹਠਾਂ ਭੇਦ ਨ ਕੋਊ ਦੋਨਹੁ ਗੁਰ ਸਥਾਨ ਇਕ ਰੰਗ ॥੬॥ ਆਗੈ ਜਿਮ ਆਗਯਾ ਹੁਇ ਤੁਮਾਰੀ ਤਿਮ ਹਮ ਕਰਿ ਹੈਂ ਹਰਖ ਉਪਾਇ'। ਸੁਨਤਿ ਮੋਹਰੀ ਲਖੀਸੁ ਨੀਕੇ'ਜਥਾ ਜੋਗ ਤੁਮ ਕਹੀ ਬਨਾਇ। ਤੱਦਪਿ ਜਾਮਨਿ ਤੀਨ ਬਸੀਜਹਿ, ਦਰਸਹਿਂ, ਦਿਹੁ ਦਰਸ਼ਨ ਸਮੁਦਾਇ। ਪੁਨ ਪ੍ਰਸਥਾਨਹੁ, ਮਨਸੁਖ ਮਾਨਹੁੰ, ਠਾਨਹੁੰ ਸੇਵ, ਸ਼ਨਾਨਹੁ ਜਾਇ'॥੭॥ ਮਾਨਿ ਮੋਹਰੀ ਮਾਤੁਲ ਕੋ ਬਚ ਸ੍ਰੀ ਅਰਜਨ ਪੁਨਿ ਕੀਨਿ ਨਿਵਾਸ। ਸੇਵਾ ਕੋ ਬਸਿ ਹ੍ਵੈ ਕਰਿ ਬਾਸੇ ਮਿਲਿ ਸਭਿ ਬੈਠਹਿਂ ਧਰਹਿਂ ਹੁਲਾਸ। ਭੁਗਤਿ ਵਿਰਾਗ ਗਯਾਨ ਕੀ ਚਰਚਾ ਕਰਹਿਂ ਮਧੁਰ ਸ਼ੁਭ ਬਾਕ ਪ੍ਰਕਾਸ਼। ਜਥਾ ਜੋਗ ਉੱਤਰ ਦੇ ਸਭਿ ਕੋ ਅਨਿਕ ਭਾਂਤਿ ਕੇ ਮੁਦਤ

---

[1]ਸਮੂਹ [ਸੰਸ:, ਕਲਾਪ=ਸਮੂਹ]। *ਜਦੋਂ ਲੋਕ ਮੁਰਾਦਾਂ ਪੁੱਗਨ ਲਈ ਯਾ ਦੁਖ ਤੇ ਕਸ਼ਟ ਭਰੇ ਹਨੇਰੇ ਮੋਹ ਦੇ ਵੇਗ ਵਿਚ ਮੜ੍ਹੀਆਂ ਪੂਜਦੇ ਹਨ ਤਾਂ ਸਤਿਗੁਰ ਦੇ ਘਰ ਵਿਚ ਇਸ ਦੀ ਮਨਾਹੀ ਹੈ, ਪਰ ਜਦ ਭਗਵੰਤ ਰੂਪ ਮਹਾਂ ਪੁਰਖਾਂ ਦੇ ਦੇਹੁਰੇ ਦੇ ਦਰਸ਼ਨ ਕਰਕੇ ਵੈਰਾਗ ਤੇ ਪ੍ਰੇਮ ਦਾ ਵਲਵਲਾ ਜਾਗੇ ਤਾਂ ਇਹ ਪੁੰਨ ਰੂਪ ਹੈ, ਸੱਚੇ ਵੈਰਾਗ ਨਾਲ ਮਨ ਲਿਸ਼ਕਦਾ ਹੈ ਤੇ ਸੁੱਚੇ ਪ੍ਰੇਮ ਨਾਲ ਉਚਾ ਹੁੰਦਾ ਹੈ। ਇਸ ਸੱਚੇ ਮਨੋਵੇਗ ਦੀ ਦਸ਼ਾ ਵਿਚ ਦੋ ਸਤਿਕਾਰ ਪਿਆਰਿਆਂ ਲਈ ਤੇ ਉਨ੍ਹਾਂ ਦੇ ਅਸਥਾਨ ਲਈ ਉਪਜਦਾ ਹੈ ਇਹ ਭੀ ਕੁਦਰਤੀ ਮਨੋਭਾਵਨਾ ਹੈ। ਮੜ੍ਹੀਆਂ ਦੀ ਮੁਰਦਾਰ, ਰਸਮੀ ਤੇ ਮੁਰਾਦਾਂ ਮੰਗਣ ਵਾਲੀ ਪੂਜਾ ਮਾੜੀ ਹੈ ਉਚੇ ਭਾਵ ਤੇ ਵਲਵਲੇ ਜਾਗ ਪੈਣ ਵਾਲੀ ਹਾਲਤ ਮਾੜੀ ਨਹੀਂ ਕਹੀ ਜਾ ਸਕਦੀ

ਬਿਲਾਸ[1]॥੯॥ਤੀਨ ਦਿਵਸ ਸ਼੍ਰੀ ਅਰਜਨ ਬਸਿ ਕਰਿ ਜਥਾ ਜੋਗ ਸਭਿ ਕੋ ਹਰਖਾਇ।ਜਾਚੀ ਬਿਦਾ ਨੰਮ੍ਰਤਾ ਅਤਿਕਰਿ'ਮਾਤੁਲ ਜੀ! ਅਬਿ ਦੇਹੁ ਰਜਾਇ। ਸੁਧਾ ਸਰੋਵਰ ਪਹੁੰਚਨੋ ਚਾਹਤਿ ਕਹੋ ਆਪ ਕੋ ਰਹਿ ਇਹ ਥਾਇੰ'। ਕਹਤਿ ਮੋਹਰੀ'ਜਸੋਂ ਨਿਜ ਇੱਛਾ,ਬਹੁਰ ਮਿਲਹੁ ਕਬਿ ਦੇਹੁ ਬਤਾਇ?'॥੯॥ ਸ਼੍ਰੀਗੁਰ ਕਹਜੋ'ਕਰੋ ਜਬਿ ਸਿਮਰਨਿ ਤਬਿ ਤੁਮਰੀ ਆਇਸੁ ਅਨੁਸਾਰ।ਹੋਹਿ ਮੇਲ ਦਰਸ਼ਨ ਹਮ ਕਰਿ ਹੈਂ ਸਦਾ ਨਿਹਾਲ ਸੁ ਬੁੱਧਿ ਉਦਾਰ!'। ਮਾਤੁਲ-ਪਤਨੀ[2] ਦੀਨਿ ਸੰਦੇਸਾ 'ਮੋ ਦਿਸ਼ ਤੇ ਅਸ ਕਰਹੁ ਉਚਾਰ। ਰਾਮਸੱਤਿ* ਗੰਗਾ ਕੋ ਕਹਿਨੀ, ਹਰਿ ਗੋਬਿੰਦ ਕੋ ਦੀਜੈ ਪਯਾਰ॥੧੦॥ਸਭਿ ਕੀ ਕੁਸ਼ਲ ਬੁਝਨੀ ਨੀਕੇ ਹਮ ਕੋ ਸਿਮਰੋ ਅਪਨੇ ਜਾਨਿ।ਨਿਜ ਸੁਤ ਕੋ ਜਬਿ ਬਨਾਹੁ ਰਚਾਵਹੁ ਹਮਹਿ ਹਕਾਰਹੁ,ਚਾਹਿ ਮਹਾਨ[3]'।'ਆਛੀ ਬਾਤ' ਕਹੀ[4], ਕਰਿ ਬੰਦਨ,ਬਿਦਾ ਹੋਇ ਕਿਯ ਵਹਿਰ ਪਯਾਨ। ਸ਼੍ਰੀ ਗੁਰ ਅਮਰ ਚੁਬਾਰੇ ਗਮਨੇ ਤਪੇ ਜਹਾਂ[5],ਤਿਸ ਦਰਸ਼ਨ ਠਾਨਿ॥੧੧॥ ਕਹਜੋ ਮੋਹਰੀ ਸੋਂ 'ਇਕ ਖਾਸਾ[6] ਹਿਤ ਪੋਥਿਨਿ ਕੇ ਦੇਹੁ ਮੰਗਾਇ'। ਮਾਨਿ ਬਾਕ ਤਤਕਾਲ ਅਨਾਯਹੁ ਤਿਸ ਪਰ ਪੁਸਤਕ ਧਰੇ ਬਨਾਇ। ਸਿੱਖਜਨਿ ਹਰਖ ਸਿਕੰਧ ਉਠਾਯਹੁ ਧੁਨਿ ਸੈਖਨਿ ਕੀ ਅਧਿਕ ਉਠਾਇ।ਤੁਰਹੀ ਲਘੁ ਦੁੰਦਭਿ ਬਜਵਾਏ ਜੈ ਜੈ ਸ਼ਬਦ ਭਯੋ ਚਹੁੰ ਘਾਇ ॥੧੨॥ ਪਦ ਅਰਬਿੰਦ ਨਗਨ ਹੀ ਗਮਨੇ ਸ਼੍ਰੀ ਅਰਜਨ ਖਾਸੇ ਪਿਛਵਾਇ। ਆਦਿ ਮੋਹਰੀ ਅਪਰ ਸਕਲ ਹੀ ਕਹੈਂ 'ਚਢਹੁ ਸਿਵਕਾ ਸੁਖ ਪਾਇ'। ਭਨਜੋ ਗੁਰੂ'ਇਨ ਰੂਪ ਚਤੁਰ ਗੁਰ ਇਨ ਕੋ ਆਦਰ ਜਿਤੋ ਕਰਾਇ। ਲੋਕ ਪ੍ਰਲੋਕ ਅਨੰਦ ਤਿਤਿਕ ਲਹਿ, ਬਿਘਨ ਬਿਨਾਸ਼ਨ ਹੁਇ ਸਮੁਦਾਇ'॥੧੩॥ ਏਕ ਕੋਸ ਲਗਿ ਸਕਲ ਗਏ ਸੰਗਿ ਪੁਨ ਸ਼੍ਰੀ ਅਰਜਨ ਬਿਤਿ ਤਿਸ ਥਾਨੁ।ਚਰਨ ਮੋਹਰੀ ਕੇ ਸਿਰ ਧਰਿ ਕੈ ਭਾਂਤਿ ਭਾਂਤਿ ਕੀ ਬਿਨੈ

---

[1]ਬਿਲਾਸ ਕਰ ਪ੍ਰਸੰਨ ਹੁੰਦੇ ਸਨ। [2]ਮਾਮੀ ਜੀ ਨੇ। [3]ਬੜੀ ਚਾਹ ਹੈ (ਸਾਨੂੰ)। [4](ਸਤਿਗੁਰ ਨੇ) ਆਖੀ। [5]ਜਿੱਥੇ ਤਪ ਕੀਤਾ ਸੀ। [6]ਪਾਲਕੀ।

*ਇਹ ਭੀ ਕਵਿ ਜੀ ਦੇ ਆਪਣੇ ਇਰਦ ਗਿਰਦ ਦੇ ਰਿਵਾਜ ਦੀ ਗੱਲ ਹੈ, ਮੋਹਰੀ ਜੀ ਦੀ ਇਸਤ੍ਰੀ ਵੱਡੇ ਬਾਪ ਦੀ ਹੈ, ਸ਼੍ਰੀ ਗੰਗਾ ਜੀ ਨੂੰਹਾਂ ਦੀ ਥਾਵੇਂ ਹਨ, ਸੋ ਇਸ ਹਿਸਾਬ ਉਨ੍ਹਾਂ ਨੂੰ 'ਅਸੀਸ' ਦੇਣੀ ਚਾਹੀਦੀ ਸੀ। ਜੇ ਮੋਹਰੀ ਜੀ ਦੀ ਇਸਤ੍ਰੀ ਨਿਜ ਨੂੰ ਸਿੱਖ ਮੰਨੇ ਤੇ ਸ਼੍ਰੀ ਗੰਗਾ ਜੀ ਨੂੰ ਗੁਰੂ ਪਤਨੀ ਤਾਂ 'ਪੈਰੀ ਪੌਣਾ' ਘੱਲਣਾ ਚਾਹੀਦਾ ਸੀ, ਕਿਉਂਕਿ ਭਾਈ ਗੁਰਦਾਸ ਜੀ ਤੋਂ ਪਤਾ ਲੱਗਦਾ ਹੈ ਕਿ ਤਦੋਂ ਗੁਰ ਸਿੱਖਾਂ ਦਿਚ ਰਿਵਾਜ ਇਹੋ ਸੀ ਤੇ ਸਿੱਖਾਂ ਦਲੋਂ ਗੁਰੂ ਜਾਂ ਗੁਰੂ ਪਤਨੀ ਲਈ ਮੱਥਾ ਟੇਕਣਾ ਹੀ ਯੋਗ ਸੀ।

ਬਖਾਨਿ।ਕਹਿ ਬਹੁ ਬਾਰਿ ਹਟਾਏ ਪੂਰਿਕੈ ਪੁਨ ਸਭਿ ਕੋ ਕਰਿਕੈ ਸਨਮਾਨ । ਮੋਰਨਿ ਕਰੋ,ਆਪ ਪਗ ਗਮਨੇ ਸੈਖਨਿ ਅਰੁ ਜੈ ਸ਼ਬਦ ਬਖਾਨਿ ॥੨੪॥ ਮੰਦ ਮੰਦ ਚਲਿ ਉਤਸਵ ਕਰਤੇ ਗ੍ਰਾਮ ਖਡੂਰ ਪਹੁਚੇ ਜਾਇ। ਸ਼੍ਰੀ ਅੰਗਦ ਜੀ ਜਹਾਂ ਦੇਹੁਰਾ ਪ੍ਰੇਮ ਸਹਤ ਤਹਿਂ ਸੀਸ ਨਿਵਾਇ। ਚਾਰ ਪ੍ਰਦੱਛਨ ਦੇ ਪ੍ਰਸਾਦ ਬਹੁ ਕਰਿ ਅਰਦਾਸ ਸਭਿਨਿ ਬਰਤਾਇਧਯਾਨ ਧਾਰਿ ਕਰਿ ਬਿਨੈ ਭਾਖਿ ਕਰਿ ਮਹਾਂ ਸੁਜਸ ਕੋ ਕਥਨੋ ਬਨਾਇ॥੨੫॥ਪੁਨ ਕਰੀਰਕੋਦਰਸ਼ਨ ਕੀਨਸਿ ਬੈਦਤਿ ਚਤੁਰ ਪ੍ਰਦਛਨਾ ਦੀਨਿ । ਸ਼੍ਰੀ ਅੰਗਦ ਕੋ ਨੰਦਨ ਦਾਤੂ ਸੁਨਿ ਸੁਧਿ ਸ਼੍ਰੀ ਗੁਰ ਅਰਜਨ ਚੀਨ । ਹੋਇ ਅਨੰਦ ਬਿਲੰਦ ਰਿਦੇ ਮਹਿ ਆਇ ਮਿਲਨੋ ਮਨ ਪ੍ਰੇਮ ਨਵੀਨ। ਹਿਤ ਸਨਮਾਨ ਅੱਗੂ ਤੇ ਉਠਿ ਕਰਿ ਮਿਲੇ ਪਰਸਪਰ ਨਮਤਾ[1]ਕੀਨਿ॥੨੬॥ਜਬਿਦਾਤੂ ਨੇਧਰਨੋਚਰਨ ਸਿਰਨਿਜ ਕਰ ਪਰ ਸ਼੍ਰੀ ਗੁਰ ਨੇ ਲੀਨਿ।ਆਪ ਨਮੋ ਕਰਿ ਪਾਸ ਬਿਠਾਏ ਕਹਨੋ ਬਾਕ 'ਕਨੋਂ ਅਨੁਚਿਤ ਕੀਨਿ ? । ਗੁਰ ਕੇ ਗੁਰ ਗੁਰ ਨੰਦਨ ਹੋ ਤੁਮ[2] ਹਮ ਹੈਂ ਆਪ ਦਾਸ ਮਨ ਚੀਨ।ਸੇਵਨਿ ਉਚਿਤ ਚਰਨ ਰਜ ਰਾਵਰਿ ਸਦਾ ਤੁਮਾਰੇ ਅਹੈਂ ਅਧੀਨ[3]॥੨੭॥ਸੁਨਿ ਦਾਤੂ ਕਰਜੋਰਿ ਕਹਤਿ ਭਾ'ਆਪਿ ਸੁਨਹੁ ਮੋਰੋ ਬਿਰਤੰਤ। ਹਤਿ ਹੈਕਾਰ ਭਯੋ ਮੈਂ ਜੈਸੋ ਅਰ ਤੁਮਰੋ ਆਗਮ ਚਿਤਵੰਤ । ਸ਼੍ਰੀ ਗੁਰ ਅਮਰ ਲੀਨਿ ਜਬਿ ਗੁਰਤਾ ਭਈ ਈਰਖਾ ਮੁਝ ਅਤਯੰਤਿ।ਤਿਨ ਕੀ ਮਹਿਮਾ ਪਾਵਕ ਸਮਸਰ ਸ਼ੁਸ਼ਕ ਤ੍ਰਿਣਨ ਜਨੋਂ ਰਿਦਾ ਜਰੰਤਿ ॥੨੮॥ ਦੇਸ਼ ਬਿਦੇਸ਼ਨਿ ਕੀ ਬਡ ਸੰਗਤਿ ਨਰ ਨਾਰੀ ਆਵਹਿਂ ਸਮੁਦਾਇ। ਅਨਿਕ ਉਪਾਇਨ ਪਾਇਨ ਅਰਪਹਿਂ ਮਨ ਬਾਂਛਤਿ ਸਭਿ ਹੀ ਫਲ ਪਾਇ। ਮੋ ਕਹੁ ਦੁਖਤਿ ਦੇਖਿ ਕਰਿ ਗਮਨੇ, ਗੋਇੰਦਵਾਲ ਬਸੇ ਪੁਨ ਜਾਇ। ਤਹਿਂ ਭੀ ਅਧਿਕ ਭੀਰ ਹੁਇ ਨਿਤਪ੍ਰਤਿ ਮਹਿਮਾ ਪੂਰਨ ਭੀ ਚਹੁੰਘਾਇ॥੨੯॥ ਇਕ ਖੱਤ੍ਰੀ ਮਮ ਮਿੱਤ੍ਰ ਹੁਤੋ ਬਹੁ ਇਕ ਦਿਨ ਆਇ ਕਹਨੋ ਇਮ ਬੈਨ।–ਤੁਮਤੋ ਪੁੱਤ੍ਰ ਕਹਾਵਤਿ ਗੁਰ ਕੇ ਕੁਛ ਰਚਨਾ[4]ਤੁਮਰੇ ਢਿਗ ਹੈ ਨ। ਸੰਗਤਿ ਆਇ ਨ ਅਰਪਹਿ ਧਨ ਕੋ,ਨਮੋ ਨ ਕਰਤਿ ਆਇ ਕੋ ਐਨ।ਰਹੋ ਰੰਕ ਸਮ ਬੈਠਿ ਦਾਰਿਦੀ ਬਿਨ ਉੱਦਮ ਆਲਸ ਦਿਨ ਰੈਨ ॥੩੦॥ ਕਿਸੀ ਥਾਨ ਕੋ ਖੱਤ੍ਰੀ ਕੋਊ ਗੁਰੂ ਬਨਨੋ ਨਿਜ ਪਦ ਪੁਜਵਾਇ। ਹੁਤੋ ਟਹਿਲੀਆ ਤੁਮਰੇ ਘਰ ਕੋ

[1]ਨਮਸਕਾਰ। [2]ਭਾਵ ਗੁਰੂ ਰਾਮਦਾਸ ਜੀ ਦੇ ਗੁਰੂ ਗੁਰੂ ਅਮਰਦਾਸ ਜੀ, ਤਿਨ੍ਹਾਂ ਦੇ ਗੁਰੂ, ਗੁਰੂ ਅੰਗਦ ਦੇਵ ਜੀ ਦੇ ਸਪੁੱਤ੍ਰ ਹੋ ਤੁਸੀਂ। [3]ਟਹਿਲਕ।

ਅਬਿ ਸਮਾਜ ਅਧਿਕੈ ਬਿਰਧਾਇ[1]। ਭਏ ਮ੍ਰਿਤਕ ਜੀਵਤਿ ਹੀ ਜਗ ਤੁਮ
ਜਿਨ ਕੋ ਨਾਮ ਨਹੀਂ ਬਿਦਤਾਇ। ਅਹੋ ਨਿਲਾਯਕ!ਲੇਤਿ ਨ ਤਿਸ ਤੇ ਜੋ
ਅਬਿ ਬੈਠਨੋ ਬਹੁ ਧਨ ਪਾਇ–॥੨੧॥ਸਰਪ ਸਮਾਨ ਹੁਤੋ ਮਨ ਪੂਰਬ ਤਿਸ
ਕੇ ਥਾਕਨਿ ਛੋਰਨ ਕੀਨਿ[2]।ਗੁਰੂ ਅਮਰ ਕੋ ਡਸਨਿ ਹੇਤੁ ਮੈਂ ਕਸ਼ਟ ਦੇਨਿ
ਕੋ ਉੱਦਮ ਲੀਨਿ।ਥਾਕ ਬਾਨ ਸੈ[3]ਗਡੇ ਰਿਦੇ ਮਮ ਦੁਖ ਕੋ ਧਾਰਤਿ ਧੀਰਜ
ਛੀਨਿ। ਤ੍ਰਿਣ ਮਨ ਜਰਤਿ ਕ੍ਰੋਧ ਬਡ ਅਗਨੀ ਮਨਹੁੰ ਘ੍ਰਿੱਤ ਤਿਨ ਊਪਰ
ਦੀਨਿ ॥ ੨੨ ॥ ਹੋਤਿ ਸੁਸ਼ੀਲ ਸੰਗ ਲਹਿ ਖੋਟੇ ਬਿਗਰ ਜਾਤਿ ਸ਼ੁਭ ਮਤਿ
ਬਿਸਰਾਇ।ਰਿਸਤੇ ਗੋਇੰਦਵਾਲ ਪਹੁਚਨੋ ਸਭਾਬਿਖੈ ਦੇਖੇ ਤਬਿਜਾਇ।ਮਨੋ
ਗਯਾਨ ਕੋ ਭਾਨੁ ਪ੍ਰਕਾਸ਼ੈ ਚਹੁੰ ਦਿਸ਼ਿ ਸਦ ਗੁਨ ਜਨ[4]ਸਮੁਦਾਇ।ਅਵਗੁਨ
ਉਡਗਨ ਨਿਸਾ ਅਵਿੱਦਯਾ ਨਹਿ ਪੱਯਤਿ ਸਭਿ ਗਏ ਪਲਾਇ॥੨੩॥ਇਕ
ਕਰ ਜੋਰਿ ਬੰਦਨਾ ਕਰਿਹੀਂ, ਏਕ ਉਪਾਇਨ ਅਰਪਹਿ ਆਨਿ।ਇਕ ਥਰ
ਜਾਚਤਿ ਬਾਂਛਤਿ ਚਿਤ ਕੋ, ਇਕ ਬੂਝਤਿ ਅਪਨੀ ਕੱਲਯਾਨ।ਏਕ ਸ਼ਬਦ
ਕੋ ਪਠੈਂ ਬਿਚਾਰੈਂ ਗਾਇੰ ਰਬਾਬੀ ਰਾਗਨਿ ਤਾਨ। ਇਕ ਅਰਦਾਸ ਕਰਤਿ
ਹੈਂ ਠਾਂਢੇ ਮੰਗਲ ਹੋਤਿ ਅਨੇਕ ਬਿਧਾਨ ॥ ੨੪ ॥ ਅਧਿਕ ਪ੍ਰਤਾਪ ਬਿਲੋਕਿ
ਜਰਨੋ ਨਹਿੰ, ਜਰਨੋ ਕ੍ਰੋਧ ਕੀ ਅਗਨਿ ਮਝਾਰ। ਤੁਰਨ ਕਰਤਿ ਉਲੰਘਨੋ
ਸਭਿਕੋ ਜਾਇ ਗੁਰੂ ਕੇ ਲਾਤ ਪ੍ਰਹਾਰਿ। ਕਹੀ ਕਠੋਰ ਗਿਰਾ ਬਹੁ ਬਿਧਿ ਕੀ
ਦਈ ਅਨੇਕ ਪ੍ਰਕਾਰਨਿ ਗਾਰਿ। ਨਿਬਲ ਸ਼ਰੀਰ ਅਵਸਥਾ ਬ੍ਰਿਧ ਬਡ
ਸਹਨੋ ਨ ਗਯੋ ਘਾਤ[5]ਤਿਸ ਬਾਰ॥੨੫॥ਵੱਖਨ ਸਥਲ ਮਹਿੰ[6]ਘਾਤ ਲਾਤ ਕੋ
ਲਗਤਿ ਗਿਰੇ ਪ੍ਰਿਥਵੀ ਪਰ ਜਾਇ।ਹਾਹਾਕਾਰ ਸਭਾ ਮਹਿੰ ਹੋਵਾ ਸਿੱਖਨਿ
ਗਹਿ ਭੁਜ ਦਏ ਬਿਠਾਇ।ਉਠਤਿ ਭਈ ਸੁਧਿ ਮਮ ਪਗ ਪਕਰੇ ਸਨੇ ਸਨੇ
ਮਲਿ ਮ੍ਰਿੱਦੁਲਤਾਇ[7]।ਕਹਿਨਲਗੇ–ਮਮ ਅੰਗ ਨਿਠੁਰ ਬਡ ਕਰਤਿ ਕਾਰ
ਕੋ ਬੈਸ ਬਿਤਾਇ॥੨੬॥ਤੁਮ ਨਿਤ ਬੈਠੇ ਮ੍ਰਿਦੁ ਪਦ ਪੰਕਜ[8] ਪੀੜਤਿ ਹੁਏ
ਲਾਗਿ। ਮਮ ਅੰਗ। ਕਰੀ ਅਵੱਗਨਾ, ਤੁਮ ਕੋ ਦੇਖੇ ਉਠਨੋਨ ਮੈਂ ਆਦਰ ਕੇ
ਸੰਗ। ਜਥਾ ਜੋਗ ਤਾੜਨ ਕਿਯ ਮੁਝ ਕੋ ਗੁਰ ਕੇ ਨੰਦਨ ਬੁੱਧਿ ਉਤੰਗ।
ਆਪ ਕਰੈ ਫੁਰਮਾਵਨਿ ਕੋ ਅਬਿ,ਸੇਵਾ ਠਾਨਹੁੰ ਰਿਦੈ ਉਮੰਗ॥੨੭॥ਮੈਂ ਗੁਰ

---

[1]ਬਹੁਤ ਵਧਾ ਰਿਹਾ ਹੈ। [2]ਛੋੜ ਦਿੱਤਾ। [3]ਵਾਕ ਤੀਰਾਂ ਵਰਗੇ। [4]ਸ੍ਰੇਸ਼ਟ ਗੁਣਾਂ ਵਾਲੇ ਦਾਸ। [5]ਚੋਟ, ਸੱਟ। [6]ਵੱਖੀ ਵਾਲੇ ਥਾਂ ਵਿਚ। [7]ਨਰਮਾਈ ਨਾਲ ਮਲੇ (ਸ਼੍ਰੀ ਗੁਰੂ ਅਮਰ ਦੇਵ ਜੀ ਨੇ)। [8]ਤੁਸਾਡੇ ਸਦਾ (ਆਰਾਮ ਨਾਲ) ਬਠਿਆਂ ਦੇ ਕੋਮਲ ਹਥ ਚਰਨ ਕਵਲ।

ਦਾਸ[1] ਗੁਰੂ ਸੁਤ ਹੌ ਤੁਮ ਗੁਰ ਸਮ ਲਖੌਂ ਆਪ ਕੌ ਨੀਤ। ਕ੍ਰੋਧ ਨਿਵਾਰਿ ਛਿਮਹੁ ਅਪਰਾਧੂ ਉਰ ਸਾਧੂ ਸੇਵਕ ਮਮ ਚੀਤ[2]। ਦਾਸਨਿ ਦਾਸ ਪਛਾਨਹੁ ਮੋਕੌ ਕੀਨਿ ਕ੍ਰਿਪਾਲ ਬਿਸਾਲ ਸੁ ਨੀਤ। ਅਪਨਿ ਜਾਨਿਕੈ ਤਾੜਤਿ ਭੇ ਮੁਝ ਦੇਖਿ ਬਿਕਾਰਨਿ[3] ਮਤਿ ਬਿਪਰੀਤ–॥੨੯॥ ਮੈਂ ਸੁਨਿ ਕ੍ਰੋਧਤਿ ਬਾਕ ਕਹਨੌ ਤਾਂਬਿ–ਭਲੌ ਆਪਨੌ ਇਸਮਹਿਂ ਜਾਨਿ।ਨਰਨਿ ਅਚੇਭਦਿਖਾਯ ਦੰਭ ਕਿਯ ਮੋਕਹੁ ਨਹੀਂ ਸੁਹਾਇ ਮਹਾਨ। ਇਹ ਸਭਿ ਤਜਾਗ ਅਪਰ ਥਲ ਗਮਨਹੁ ਟਿਕਹੁ ਨ, ਮੇਰੋ ਭਨਨੌ ਪਛਾਨ।ਛਲ ਸੌਂ ਮਮ ਪਿਤ ਕੀ ਕਰਿ ਸੇਵਾ ਗੁਰਤਾ ਲੀਨਿ ਗਰੀਬੀ ਠਾਨਿ॥੨੯॥ ਮੋਹਿ ਪਿਤਾ ਕੇ ਭੇਰ[4] ਸੁਭਾਊ, ਛਲ ਚਾਤੁਰਤਾ ਲਖੀ ਨ ਤੋਹਿ। ਅਜ਼ਮਤ ਆਦਿਕ ਠਗ ਕਰਿ ਲਯਾਯਹੁ ਰਚਨੌ ਪਖੰਡ ਅਧਿਕ ਧਨ ਹੋਹਿ। ਵਸਤੁ ਹਮਾਰੀ ਤੈਂ ਕਿਮ ਧਾਰੀ, ਯਾਤੇ ਮੁਝ ਆਵਤਿ ਮਨ ਰੋਹਿ[5]। ਭਲੌ ਚਹੈ ਤੌ ਰਹੌਂ ਨਹੀਂ ਅਬਿ,ਲਹੈਂ ਕਸ਼ਟ ਬਚਮਨੈਂ ਨ ਮੋਹਿ[6]–॥੩੦॥ਸੁਨਿ ਕਠੋਰ ਬਾਨੀ ਅਸ ਮੇਰੀ ਸਰਲ ਰਿਦੈ ਬੋਲੇ ਹਿਤ ਠਾਨਿ।–ਅਬਿਤੇ ਆਗੇ ਕਰੌਂ ਤਥਾ ਮੈਂ ਜਥਾ ਰਜਾਇ ਆਪਕੀ ਜਾਨਿ।ਦਾਸ ਤੁਮਾਰੋ ਕ੍ਰੋਧ ਨਿਵਾਰੋ ਮੁਝ ਪਰ ਹੋਹੁ ਪ੍ਰਸੰਨ ਮਹਾਨ–[7]। ਇਮ ਕਹਿ ਨਮੋ ਕਰੀ ਕਰ ਜੋਰੇ ਕਵਿ ਸੰਤੋਖ ਸਿੰਘ ਕਰਤਿ ਬਖਾਨਿ॥੩੧॥ਦੋਹਰਾ॥ ਨਿਸਾ ਪਰੀ ਆਸਨ ਅਪਨ ਗੁਰੂ ਬਿਰਾਜੇ ਜਾਇ। ਬਿਸਮਤਿ ਗਮਨੇ ਅਪਰ ਨਰ ਸ਼੍ਰੀ ਗੁਰੂ ਧੈਨ ਸੁਹਾਇ॥ ੩੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਦਾਤੂ ਮਿਲਿਨਿ' ਪ੍ਰਸੰਗ ਸਰਨਨੈ ਨਾਮ ਸਪਤ ਤ੍ਰਿੰਸਤੀ ਅੰਸੂ ॥੩੭॥

੩੮. [ਦਾਤੂ ਜੀ ਦੇ ਪੈਰ ਦਾ ਦਰਦ ਹਟਾਯਾ]।

ਨਿਸਾਨੀ ਛੰਦ।[8]ਅਰਧ ਨਿਸਾ ਮਹਿਂ ਸ਼੍ਰੀ ਗੁਰੂ ਘਰ ਤਜਾਗ ਚਲੇ ਹੈਂ। ਗ੍ਰਹਨ ਕਰੀ ਨਹਿਂ ਵਸਤੁ ਕੁਛ ਨਹਿਂ ਕਿਸੂ ਮਿਲੇ ਹੈਂ। ਪਨਹੀ ਬਿਨ ਪਗ ਕਮਲ ਤੇ ਮਾਰਗ ਪ੍ਰਸਥਾਨੇ। ਰਿਦੈ ਬਿਚਾਰਤਿ–ਕਿਤ ਚਲਹਿਂ, ਬੈਠਹਿਂ ਕਿਸ ਥਾਨੇ॥੧॥ਮਾਨਵ ਮਿਲਹਿਂ ਨ ਆਨਿਜਹਿਂ ਨਹਿਂ ਛੁਟੈਪਜਾਨ॥ਨਹਿ ਬੋਲਹਿਂ, ਨਹਿਂ ਕਲਹਿ ਕਰਿ[9],ਕੁਛ ਬਿਘਨ ਨ ਠਾਨਾ। ਏਕਾਕੀ[10]ਬੈਠਹਿਂ ਕਹੂੰ ਪ੍ਰਭੁ ਕੋ ਸਿਮਰੈ ਹੌ।ਵਹਿਰ ਉਪਾਧਿ ਅਨੇਕ ਹੈ ਇਕ ਰਸੁ ਬਿਸਰੈਹੌਂ[11]–॥੨॥ ਏਵ ਬਿਚਾਰਤਿ ਚਲਤਿ ਮਗ, ਬਾਸਰ ਕੇ ਗ੍ਰਾਮੂ। ਆਇ ਪਹੁਚੇ ਛਿਨਕ ਮਹਿਂ

[1]ਗੁਰੂ ਦਾ ਦਾਸ ਹਾਂ। [2](ਆਪ ਦਾ) ਰਿਦਾ ਸਾਧੂ (ਸ਼ੁਧ) ਹੈ, ਮੈਨੂੰ ਸੇਵਕ ਜਾਣੋਂ। [3]ਅੰਗੁਣਾਂ ਨੂੰ ਵੇਖਕੇ। [4]ਭੋਲਾ। [5]ਗੁੱਸਾ। [6]ਮੇਰਾ ਬਚਨ ਨਾਂ ਮੰਨੇਗਾ ਤਾਂ ਕਸ਼ਟ ਪਾਏਂਗਾ। [7]ਦਾਤੂ ਜੀ ਸੁਣਾਉਂਦੇ ਹਨ। [8]ਕਲੇਸ਼ ਕਰਨ। [9]ਵਿਕਾਂਤ ਵਿਚ। [10]ਇਕ ਦਮ (ਉਪਾਧੀਆਂ) ਵਿਸਰ ਜਾਣਾਂ

ਦੇਖਨੋ ਇਕ ਧਾਮੁ।ਕੋਠਾ ਹੁਤੋ ਗੁਪਾਲ ਕੋ[1] ਤਹਿ ਕੇਤਿਕ ਦੂਰੀ। ਤਿਸ ਕੋ ਦਰ ਮੂੰਦਨਿ ਕਰਨੋ ਲਿਖਿ ਕੇ ਬਿਧਿ ਰੂਰੀ॥੩॥–ਜੋ ਦਰ ਖੋਲਹਿ ਆਨਿ ਕੇ ਤਿਸ ਦੋਸ਼ ਲਗੈਹੈ। ਨਹੀਂ ਸਿੱਖ, ਤਿਸ ਕੇ ਨ ਗੁਰ,ਨਹਿ ਸ਼ੋਧ ਪਗੈ ਹੈਂ[2]। ਬਿਗਰੈ ਲੋਕ ਪ੍ਰਲੋਕ ਤਿਸ ਹਮਹੂੰ ਨ ਸਹਾਏ–।ਇਮ ਲਿਖਿਕੇ ਦਰ ਉਪਰੇ ਅੰਤਰ ਪ੍ਰਵਿਸ਼ਾਏ ॥੪॥ ਤਿਸ ਕੋਠੇ ਮਹਿ ਛਪਿ ਗਏ ਪਦਮਾਸਨ ਕੀਨਾ। ਲਗੀ ਸਮਾਧਿ ਅਗਾਧਿ ਹੀ ਏਕਹਿ ਰਸ ਭੀਨਾ॥ ਗੋਇੰਦਵਾਲ ਪ੍ਰਭਾਤਿ ਭੀ ਤਹਿੰਗੁਰੂ ਨ ਪਾਯੋ।ਖੋਜਤਿ ਸਿੱਖਨ ਅਨੇਕ ਹੀ ਕਿਤਹੂੰ ਨ ਦਰਸਾਯੋ ॥ ੫॥ ਸ਼੍ਰੀ ਅਰਜਨ ਗੁਰ!ਸ਼ੋਨ ਸੁਨਿ ਮੈਂ ਭਯੋ ਅਨੰਦੈ[3]।ਸਭਿ ਵਸਤੂ ਧਨ ਆਦਿ ਜੋ,ਕਰਿ ਅਪਨਿ ਬਿਲੰਦੋ।ਬਸਤ੍ਰ ਬਿਭੂਖਨ ਪਹਿਰ ਕੋ ਕਰਿ ਉਰ ਹੰਕਾਰ॥ ਗਾਦੀ ਪਰ ਬੈਠਤਿਭਯੋ ਧਨ ਲੋਭ ਸੁ ਧਾਰਾ॥੬॥ਕਰਤਿ ਰਹਨੋ ਪਰਤੀਖਨਾ ਕੋ ਆਇ ਨ ਪਾਸਾ। ਨਹੀਂ ਉਪਾਇਨ ਕਿਨ ਦਈ, ਨਹਿ ਪੂਜੀ ਆਸਾ। ਭੂਲਨੋ ਔਚਕ ਆਇ ਜੋ ਅਵਲੋਕ ਪਧਾਰੇ[4]। ਰੁਖ ਮਿਲਿਬੇ ਕੋ ਨਹਿ ਕਰੈ ਨਹਿ ਗੁਰੁ ਨਿਹਾਰੈ[5]॥੭॥–ਗੁਣਬਿਹੀਨ ਪ੍ਰਜਾ ਕਹਾਂ,ਬਿੱਦਜਾ ਬਿਨ ਮਾਨਾ। ਜੀਭ ਕਹਾਂ ਬਿਨ ਸੂਰਤਾ,ਮਨ ਥਿਤ ਬਿਨ ਧਯਾਨਾ। ਬਿਨ ਸੰਤੋਖ ਉਰ ਸੁਖ ਕਹਾਂ,ਤਪ ਬਿਨਾਂ ਨ ਰਾਜੁ।ਗਯਾਨ ਕਹਾਂ ਬਿਨ ਸਤਿਗੁਰੂ,ਸ਼ੋਭਾ ਬਿਨ ਲਾਜੁ[6]॥੮॥ ਬਿਨ ਜਹਾਜ ਤਰਿਬੋ ਕਹਾਂ ਸਾਗਰ ਅਸਗਾਹੂ। ਭਗਤਿ ਕਹਾਂ ਬਿਨ ਪ੍ਰੇਮ ਕੇ ਪਗ ਪੰਕਜ ਮਾਹੂ।ਕਵਿਤਾ ਬਿਨ ਕੀਰਤਿ ਕਹਾਂ,ਜਸੁ ਬਿਨਾ ਨ ਦਾਨਾ[7]।ਮੁਕਤਿ ਕਹਾਂ ਬਿਨ ਪ੍ਰਭੂ ਕੇ,ਸੁਰ ਬਿਨਾ ਨ ਗਾਨਾ[8]॥੯॥ ਸਦ ਗੁਣ ਬਿਨਾ ਨ ਸ਼ੋਧ ਹੈ,ਸ਼ਰਧਾ ਬਿਨ ਸੇਵਾ।ਮੰਤ੍ਰ ਸਿੱਧਿ ਬਿਨ ਜਪੁ*ਕਹਾਂ, ਬਰ ਬਿਨਾ ਨ ਦੇਵਾ[9]।ਬਿਨ ਸਿੱਖੀ ਤਰਿਬੋ ਕਹਾਂ ਜਗ ਸਾਗਰ ਭਾਰਾ।ਦਨੋਸ ਕਹਾਂ ਸੂਰਜ ਬਿਨਾ–,ਮੈਂ ਏਵ ਬਿਚਾਰਾ॥੧੦॥ਨਮੋ ਨ ਕੀਨੀ ਸਿੱਖ ਕਿਹ[10], ਕਿਤ ਰਹਨੋ ਸੁ ਦੇਬੋ[11]। ਸੁਨਤਿ ਖਿਝਹਿ ਸਭਿ ਮਨ ਬਿਖੇ ਕਜਾ ਤਿਨ ਤੇ

---

[1]ਗੁਆਲੇ ਦਾ। [2]ਮੁਕਤੀ ਨਹੀਂ ਪਾਵੇਗਾ। [3]ਮੈਂ ਕੰਨੀਂ ਸੁਣਕੇ ਅਨੰਦ ਹੋਯਾ। [4]ਦੇਖਕੇ (ਮੇਨੂੰ) ਚਲਾ ਜਾਵੇ। [5]ਗੁਰੂ (ਅਮਰ ਦੇਵ ਜੀ) ਨੂੰ ਅੱਗੇ ਲਾ ਬੈਠਾ ਦੇਖਕੇ। (ਅ) ਗੁਰੂ ਰੂਪ (ਮੇਨੂੰ) ਕਹੀਂ ਸੋ ਦੇਖਦਾ। [6]ਸ਼ਰਮ ਤੋਂ ਬਿਨਾਂ ਸ਼ੋਭਾ ਕਿੱਥੇ। [7]ਦਾਨ ਬਿਨਾਂ ਜਸ ਨਹੀਂ ਹੁੰਦਾ। [8]ਰਾਗ ਗਉਣਾ। [9]ਵਰ (ਦੇਣ ਦੀ ਸ਼ਕਤੀ ਤੋਂ) ਸੱਖਣਾ ਦੇਵਤਾ ਕੀ ਹੈ। [10]ਕਿਸੇ ਵੀ ਸਿੱਖ ਨੇ। [11](ਭੇਟਾ) ਦੇਣਾ ਤਾਂ ਕਿਤੇ ਰਿਹਾ।

*ਜਪ ਦਾ ਭਾਵ ਇਥੇ ਸਿਮਰਣ ਨਹੀਂ, ਪਰ ਮੰਤ੍ਰ ਉਚਾਰਣ ਹੈ।

ਲੈਬੋ[1]। ਗੁਰਤਾ ਗਾਦੀ ਜਿਸਹਿ ਢਿਗ ਤਿਸ ਹੀ ਕੀ ਪੂਜਾ। ਬਿਨ ਅਜ਼ਮਤ ਕੈਸੇ ਪੁਜਹਿ[2] ਬੈਠੇ ਜੇ ਦੂਜਾ ॥ ੧੧ ॥ ਗੁਰੂ ਅਮਰ ਕੇ ਸਦਨ ਤੇ ਮੈਂ ਸਭਿ ਕੁਛ ਲੀਨਾ। ਦਰਬ ਸਰਬ ਲੈ ਗਰਬ ਹੰਤਿ ਚਲਿਬੋ ਮਗ ਕੀਨਾ[3]। ਲੋਭ ਧਾਰਿ ਮੈਂ ਲੈ ਚਲਨੋ ਥੋਸਰ[4] ਬਹੁ ਲਾਦੀ।ਦੁਇ ਤ੍ਰੈ ਸੇਵਕ ਸੰਗ ਥੇ ਅਤਿ ਭਾ ਅਹਿਲਾਦੀ॥੧੨॥ਦੋਇ ਘਟੀ ਜਬਿ ਦਿਨ ਰਹਨੋ ਮਾਰਗ ਪ੍ਰਸਥਾਨੇ।ਅਪਨੇ ਸਦਨ ਖਡੂਰ ਕੋ ਚਿਤ ਚਾਹਤਿ ਜਾਨੇ।ਬਹੁ ਧਨ ਲੈ ਗਮਨਨੋ ਜਬੈ ਦਿਨ-ਮਣਿ[5] ਅਸਤਾਯੋ। ਅੰਧਕਾਰ ਭਾ ਜਗਤ ਮੈਂ ਦਸਹੂੰ ਦਿਸ਼ਿ ਛਾਯੋ ॥ ੧੩ ॥ ਪਹੁੰਚਨੋ ਨਹੀਂ ਖਡੂਰ ਮੈਂ ਰਹਿ[6] ਦੂਰ ਕਿਤੇਕਾ। ਤਸਕਰ ਭੈਦਾਯਕ ਮਿਲੇ ਤਿਹ ਸਮੈ ਅਨੇਕਾ[7]। ਦੇਖਤਿ ਸ਼ਸਤ੍ਰ ਉਠਾਇ ਕੈ ਮਾਰਨਿ ਕੋ ਆਏ।ਤ੍ਰਾਸ ਪਾਇ ਤਿਨ ਪਾਸ ਤੇ ਮਮ ਦਾਸ ਪਲਾਏ॥੧੪॥ਮੈਂ ਛਰ ਧਰਿ ਬੋਲਨੋ ਤਬੈ-ਕਨੋਂ ਮਾਰੋ ਮੋਹੀ।ਧਨ ਕਾਰਨ ਮਾਰਨ ਕਰਹੁ ਲਿਹੁ ਜੋਤਿਕ ਹੋਹੀ-।ਛੀਨ ਲੀਨਿ ਵਸਤੂ ਸਕਲ ਨਹਿੰ ਬੋਲਨਿ ਦੀਨੋ। ਪੁਨ ਸਰੀਰ ਕੇ ਚੀਰ ਸਭਿ ਕਿਯ ਤਿਨ ਤੇ ਹੀਨੋ॥੧੫॥ਅਤਿਸ਼ੈ ਸੰਕਟ ਪਾਇ ਕੈਨਿਜ ਆਇ ਨਿਕੇਤ॥ ਚਿੰਤਾ ਸਲਿਤਾ ਚਿਤ ਬਹਨੋ ਮਨ ਸ਼ੋਕ ਸਮੇਤਾ।-ਕਰਨਿ ਅਵੱਗਨਾ ਬਜ਼ਨਿ ਕੀ ਕੈਸੇ ਸੁਖ ਪਾਵੈ। ਕਟਹਿ ਤਰੋਵਰ ਕੋ ਜਬੈ ਪੁਨਿ ਫਲ ਕਿਮ ਖਾਵੈ॥੧੬॥ਤੋਰਹਿ ਤਰੀ ਜੁ ਤੋਇ ਮਹਿੰ[8] ਕਿਮ ਤਰਹਿ ਸੁਖਾਰੋ।ਸਦਨ ਢਾਹਿ ਵਨ ਬਸਨ ਚਹਿ ਮਤਿਮੰਦ ਗਵਾਰੋ-।ਇਮ ਚਿਤਵਤਿ ਚਿੰਤਾ ਮਹਾਂ ਸਭਿ ਪੁਸਤੁ ਗਵਾਏ।ਬਹੁਤ ਬਿਸੂਰਤਿ ਬੈਠਿ ਕਰਿ ਨਹਿੰ ਕਿਸੁ ਬਤਾਏ॥੧੭॥ਤਬਿ ਤੇ ਮੇਰੀ ਲਾਤ ਮਹਿੰ ਹੁਇ ਪੀੜ ਘਨੇਰੀ। ਅਸਢੀ ਕੋ ਚੀਰਹਿ ਮਨਹੁੰ ਦੁਖ ਦੇਤਿ ਬਡੇਰੀ। ਕਿਤਿਕ ਕਾਲ ਬੀਤਤਿ ਭਯੋ ਗੁਰ ਖੋਜਨੋ ਸਾਰੇ[9]। ਬੁੱਢੇ ਆਦਿਕ ਸਿੱਖ ਸਭਿ ਲਜਾਏ ਤਿਸ ਬਾਰੇ ॥੧੮॥ ਤਿਸੀ ਰੀਤਿ ਬੈਠੇ ਬਹੁਰ ਬਰ ਗੁਰਤਾ ਗਾਦੀ।ਮਿਲਿ ਸਭਿਹਿਨਿ ਬਹੁ ਭਾਂਤਿ ਕੀ ਕੀਨੀ ਸ਼ੁਭ ਸ਼ਾਦੀ। ਜਦਪਿ ਲਾਤ ਮਹਿੰ ਪੀਰ ਬਹੁ ਅਤਿਸ਼ੈ ਦੁਖ ਪਾਊਂ। ਲਾਜ ਭਾਰ ਤੇ[10] ਦਬ ਰਹਨੋ ਨਹਿੰ ਨਿਕਟ ਸਿਧਾਊਂ॥੧੯॥ਕਰਨਿ ਖੁਟਾਈ ਦੁਖਲਹੈ[11] ਜਗਬਿਖੈ

---

[1](ਮੇਰਾ ਨਾਮ ਹੀ) ਸੁਣਕੇ ਸਾਰੇ ਮਨ ਵਿਚ ਖਿਝਦੇ ਸਨ, ਮੈਂ ਉਨ੍ਹਾਂ ਤੋਂ ਕੀ ਪ੍ਰਾਪਤਿ ਕਰ ਸਕਦਾ ਸਾਂ। [2]ਕੀਕੂੰ ਪੁਜਦਾ ਸਕਦਾ ਹੈ। [3]ਹੰਕਾਰ ਟੁੱਟ ਗਿਆ ਤੇ ਚੱਲਣ ਦਾ ਰਾਹ ਲਿਆ। [4]ਖੱਚਰਾਂ। [5]ਸੂਰਜ। [6]ਰਹਿਆ। [7]ਬਹੁਤੇ (ਚੋਰ)। [8]ਜੋ ਜਲ ਵਿਚ ਬੇੜੀ ਤੋੜੇ। [9]ਸਾਰਿਆਂ ਨੇ [10]ਸ਼ਰਮ ਦੇ ਭਾਰ ਨਾਲ। [11]ਦੁੱਖ ਲਈਦਾ ਹੈ।

ਲਜਾਵਹਿ[1]।ਮਹਾਂ ਪੁਰਖ ਕੇ ਤੀਰ ਪੁਨ ਕਿਮ ਨਹੀਂ ਸਿਧਾਵਹਿ।ਚਿਰੰਕਾਲ ਪੀਰਾ ਸਹੀ, ਪਰ ਗਯੋ ਨ ਪਾਸੁ।ਚਲਨਿ ਲਗੇ ਸ਼੍ਰੀ ਅਮਰ ਜਥਿ ਬੈਕੁੰਠ ਆਵਾਸੁ॥੨੦॥ਹੁਇ ਨਿਲਾਜ ਦੁਖ ਬਡੇ ਤੇ ਮੈਂ ਨਿਕਟ ਸਿਧਾਰਾਖਰੋ ਅਗਾਰੀ ਹੋਇ ਕਰਿ ਕਰ ਜੋਰਿ ਉਚਾਰਾ। –ਅਪਰਾਧੀ ਮੈਂ ਆਪਕੋ ਅਬਿ ਚਲਿ ਕਰਿ ਆਵਾਛਮੋ ਅਵੱਗਯਾ ਕਰੀ ਜੋ ਬਹੁ ਸੈਕਟ ਪਾਵਾ॥੨੧॥ ਮਹਾਂ ਪੁਰਖ ਉਰ[2]ਬੈਰ ਇਮ ਜਿਉਂ ਨੀਰ ਲਕੀਰਾ । ਪਾਹਨ ਰੇਖਾ ਪ੍ਰੀਤ ਦ੍ਰਿਢ[3], ਅਸ ਭਾਖਹਿ ਧੀਰਾ। ਮਦਮਤੀ ਮੈਂ ਸ਼ਰਨ ਹੌਂ ਤੁਮ ਦੀਨ ਦਯਾਲਾ–। ਇਮ ਬਿਨਤੀ ਸੁਨਿ ਸ਼੍ਰੀ ਗੁਰੁ ਬੋਲੇ ਤਿਸ ਕਾਲਾ॥੨੨॥–ਹੋਵਹਿ ਸ਼੍ਰੀ ਗੁਰ ਰਾਮਦਾਸ ਸੋਢੀ ਕੁਲ ਟੀਕਾ।ਸ਼੍ਰੀ ਅਰਜਨ ਸੁਤਤਿਨਹੁ ਕੋ ਗੁਨਗਨ ਤੇ ਨੀਕਾ ਸੋ ਖਡੂਰ ਪੂਵਿਸ਼ਹਿ ਜਬਹਿ ਹੋਵਹਿ ਤੁਮ ਮੇਲਾ ਚਰਨ ਦੁਹੇਲਾ[4] ਦੇਖਿ ਕੈ ਸੋ ਕਰਹਿ ਸੁਹੇਲਾ[5]–॥੨੩॥ ਸੁਨਿ ਕੈ ਤਿਨ ਤੇ ਆਇ ਘਰ ਨਿਤ ਕਰਤਿ ਉਡੀਕਾ ।–ਕਬਿ ਦਰਸ਼ਨ ਨਿਜ ਦੇਹਿੰਗੇ ਕਰਿ ਹੌਂ ਪਦ ਨੀਕਾ[6]–।ਆਨਿ ਕ੍ਰਿਤਾਰਥ ਅਬਿਕਿਓ,ਕਾਟਹੁ ਮਮ ਪੀਰਾ।ਸ਼੍ਰੀ ਨਾਨਕ ਅੰਗਦ ਅਮਰ ਤੁਮ ਹੀ ਪ੍ਰਭੁ ਧੀਰਾ ॥ ੨੪ ॥ ਚਰਨ ਸ਼ਰਨ ਪਰਨੇ ਦਿਹੋ ਪੂਰਹੁ ਉਰ ਆਸਾ। ਨਹਿਨ ਹਟਾਵਨਿ ਕੀਜੀਏ ਜੈਸੇ ਨਿਜ ਦਾਸਾ[7]। ਸ਼੍ਰੀ ਅਰਜਨ ਸੁਨਿ ਪੁਨ ਭਨਜੋ [8]ਜਿਮ ਚਾਹ ਤੁਮਾਰੀ। ਕਰਹੁ ਤਥਾ ਥਲ ਵਡੇ ਹੋ ਹਮ ਸਿੱਖ ਅਗਾਰੀ[9] ॥ ੨੫ ॥ ਸਕੈਂ ਹਟਾਇ ਨ ਤੁਮ ਕ੍ਰਿਤੀ ਕਰ ਬੰਦਤਿ ਆਗੇ[10]। ਗੁਰ ਗੁਰ ਗੁਰ ਕੇ ਪੁੱਤ੍ਰ ਸੁਭ ਥਭ ਬੁੱਧਿ ਸੁਭਾਗੇ[11]। ਤਬਿ ਦਾਤੁ ਕਰ ਜੋਰ ਕੈ ਚਰਨੀ ਲਪਟਾਯੋ। ਸ਼੍ਰੀ ਅਰਜਨ ਕਰ ਫੇਰਿਕੈ ਦੁਖ ਲਾਤ ਹਟਾਯੋ ॥ ੨੬ ॥ ਚਿਰੰਕਾਲ ਕੀ ਪੀਰ ਬਡ ਛਿਨ ਬਿਖੇ ਨਿਵਾਰੀ। ਮਨ ਪ੍ਰਸੰਨ ਦਾਤੁ ਭਯੋ ਮਹਿਮਾ ਉਰਧਾਰੀ। ਕਹਿਤੇ ਸੁਨਤਿ ਪ੍ਰਸੰਗ ਕੋ ਸੁਰਜ ਅਸਤਾਯੋ। ਨਾਨਾ ਬਿੰਜਨ[12] ਤਯਾਰਿ ਕਰਿ ਸ਼੍ਰੀ ਗੁਰੁ ਅਚਵਾਯੋ ॥ ੨੭ ॥ ਭਗਤਿ ਬਿਬੇਕ ਬਿਗਯਾਨ[13] ਕੀ ਚਰਚਾ ਬਹੁ ਕੀਨੀ । ਨਾਸ਼ਵੰਤ ਦ੍ਰਿਸ਼ਮਾਨ ਸਭਿ,ਸੱਤਾ ਸਤਿ ਚੀਨੀ[14]।ਸਾਰ ਅਸਾਰ ਬਿਚਾਰ ਕਰਿ ਨਿਸ਼ਚੈ

---

[1]ਸ਼ਰਮਸਾਰ ਕਰਦੀ ਹੈ। [2](ਦੇ) ਰਿਦੇ ਵਿਚ। [3]ਜਿਵੇਂ ਪਾਣੀ ਵਿਚ ਲਕੀਰ ਹੁੰਦੀ ਹੈ। [4]ਮਹਾਂ ਪੁਰਖਾਂ ਦੀ ਪ੍ਰੀਤ ਪੱਕੀ ਹੁੰਦੀ ਹੈ ਪੱਥਰ ਦੀ ਰੇਖਾ ਵਾਂਗੂ। [5]ਦੁਖੀ। [6]ਸੁਖੀ। [7]ਚਰਣ ਵੱਲ ਕਰਣਗੇ। [8]ਅਸੀਂ ਪਹਿਲਾਂ ਦੇ(ਆਪ ਦੇ ਘਰ ਦੇ) ਸਿੱਖ ਹਾਂ। [9](ਤੁਹਾਥੋਂ) ਅੱਗੇ ਹੱਥ ਜੋੜਕੇ। [10]ਭੋਜਨ। [11]ਗਿਆਨ ਵਿਚਾਰ। [12](ਚੇਤਨ) ਸੱਤਾ ਹੀ ਸੱਭ ਜਾਣੀ।

ਠਹਿਰਾਯੋ।ਪਾਰਬ੍ਰਹਮ ਪਰਮਾਤਮਾ ਪਰਪੰਚ ਸੁਹਾਯੋ'॥੨੮॥ਸੁਠਪ੍ਰਯੰਕ ਪੁਨ ਸੁਪਤਿ ਭੇ ਸ਼੍ਰੀ ਅਰਜਨ ਨਾਥਾ। ਜਾਮ ਜਾਮਨੀ ਤੇ ਜਗੇ ਸੁਚਿ ਕਰਿ ਜਲ ਸਾਥ॥ਪੁਨਿ ਦਾਸੁ ਕੇ ਦਰਸ ਕੋ ਗਮਨੇ ਤਿਸ ਡੇਰੇ।ਲਗੀ ਸਮਾਧਿ ਅਗਾਧਿ ਹੀ ਬਿਨਬਾਧ[1]ਬਡੇਰੇ ॥ ੨੯ ॥ ਥਿਤਿ ਅਖੰਡ ਨਿਸ਼ਚਲ ਟਿਕੀ ਕੋਠੇ ਸ਼ੁਭ ਮਾਂਹੀ।ਕੀਨਿ ਉਥਾਨ ਹਿਲਾਇ ਕੈ ਕਰਿ ਜਤਨੁ ਸੁ ਭਾਂਹੀ।ਬਿਕਸੇ ਕਮਲ ਬਿਲੋਚਨੈ ਹਾਲੀ ਮੁਖ ਜੀਹਾ। ਸ਼੍ਰੀ ਅਰਜਨ ਚਰਨੀ ਪਰੇ ਬਿਨਤੀ ਕਰਿ ਦੀਹਾ॥੩੦॥ਦਾਸੁ ਨੇ ਦੇਖੇ ਜਬੈ ਕਰ ਬੰਦਿ ਅਗਾਰੀ। ਬੰਦੇ ਪਦ ਅਰਬਿੰਦ ਮ੍ਰਿਦੁ ਮੁਖ ਗਿਰਾ ਉਚਾਰੀ। 'ਬਿਚ ਸਮਾਧਿ ਕੇ ਧਯਾਨ ਜਿਹ ਮੈਂ ਨਿਤਪ੍ਰਤਿ ਠਾਨਾ।ਸੋ ਸਰੂਪ ਤੁਮ ਹੀ ਅਹੋ ਮਹਿਦੇ ਮਹੀਆਨਾ ॥ ੩੧ ॥ ਸ਼੍ਰੀ ਨਾਨਕ ਅਵਤਾਰ ਹੋ ਇਕ ਜੋਤਿ ਬਿਰਾਜੋ।ਕਲਿ ਮਹਿੰ ਨਰਨਿ ਉਧਾਰ ਹਿਤ ਨਿਜ ਤਨ ਉਪਰਾਜੇ'।ਸ਼੍ਰੀ ਗੁਰ ਕਹਿੰ'ਤੁਮ ਬਹੁ ਬਡੇ ਹਮ ਬਾਲ ਤਿਹਾਰੇ। ਕ੍ਰਿਪਾ ਦ੍ਰਿਸ਼ਟਿ ਦੇਖਤਿ ਰਹਹੁ ਦੁਖ ਕਾਟਨਿ ਹਾਰੇ॥੩੨॥ਇਕ ਰਸ ਥਿਤੀ ਅਖੰਡ ਸ਼ੁਭ ਚਿਰਕਾਲ ਟਿਕਾਈ।ਸਰਬ ਭਾਂਤਿ ਸਮਰਥ ਬਡੋ ਸਭਿ ਸ਼ਕਤੀ ਪਾਈ ।ਚਹਹੁ ਸੁ ਕਰਹੁ ਨ ਦੇਰ ਲਗਿ ਬਿਚ ਚਉਦਹਿ ਲੋਕਾ। ਨਹਿ ਆਗਯਾ ਕੋ ਫੇਰਹੀ ਚਹਿ ਦਰਸ ਬਿਲੋਕਾ'॥੩੩॥ਤਬਿ ਦਾਸੁ ਨੇ ਬਚ ਕਹਜੋ'ਪੁਰਹੁ ਮਮ ਆਸਾ।ਚਿਰੀਕਾਲ ਕੋ ਤਨ ਤਜੋ'ਇਸ ਚਹੌਂ ਨ ਥਾਸ।ਸ਼੍ਰੀ ਨਾਨਕ ਕੇ ਪਾਸ ਮੈਂ ਚਾਹਤਿ ਅਬਿ ਜਾਯੋ।ਅਪਨੋ ਥਾਕ ਭਨੀਜੀਏ ਹੁਇ ਮੁਝ ਮਨ ਭਾਯੋ'॥ ੩੪॥ਸ਼੍ਰੀ ਗੁਰ ਬੋਲੇ'ਹੋਹਿ ਇਮ ਕੇਤਿਕ ਦਿਨ ਮਾਂਹੀ।ਤਨ ਤਜਿ ਗਮਨਹੁ ਬੇਗ ਸੋਂ ਸ਼੍ਰੀ ਨਾਨਕ ਪਾਹੀ।ਅਜਰ ਜਰਨ ਧੀਰਜ ਧਰਨ ਸ਼੍ਰੀ ਅੰਗਦ ਰੂਪਾ ਤੁਮ ਤਿਨਕੇ ਬਛ ਪੁੱਤ੍ਰ ਹੋ ਚਿਤ ਸ਼ਾਂਤਿ ਅਨੂਪਾ॥੩੫॥ਦਾਸ ਜਾਨਿ ਕਿਰਪਾ ਕਰੋ ਅਪਨੇ ਨਿਤ ਜਾਨੋ ।ਸੀਖ ਸਿਖਾਵੋ ਸ਼ੁਭ ਮਤੀ ਜਿਮ ਪੰਥ ਮਹਾਨੋ[2]' । ਇਮ ਕਹਿ ਠਾਨੀ ਨਮੋ ਪਦ ਪਰਕਰਮਾ ਦੀਨੀ। ਅਪਰ ਭਨੀ ਬਹੁ ਬੇਨਤੀ ਮਹਿਮਾ ਬਛ ਚੀਨੀ ॥ ੩੬ ॥ ਆਇਸੁ ਲੇ ਨਿਕਸੇ ਸਦਨ ਭੇ ਚਲਿਬੇ ਤਯਾਰੂ।ਤਬਿ ਦਾਤੂ ਕਰ ਜੋਰਿਕੈ ਇਮਬਾਕ ਉਚਾਰੂ।'ਸ਼੍ਰੀਅੰਮ੍ਰਿਤ-ਸਰ ਸਮ ਲਖਹੁ ਬਸਿਯਹਿ ਇਸ ਥਾਨੂ। ਮਿਲੇ ਰਹੈਂ ਹਰਖੈਂ ਦਰਸ ਗੁਨ

[1]ਸਾਰ ਤੇ ਅਸਾਰ ਨੂੰ ਵਿਚਾਰ ਕੇ ਇਹ ਗੱਲ ਨਿਸ਼ਚੇ ਵਿੱਚ ਧਾਰਨ ਕੀਤੀ ਕਿ ਸਾਰੇ ਪ੍ਰਪੰਚ ਵਿੱਚ ਪਾਰਬਹਮ ਪ੍ਰਮਾਤਮਾ ਹੀ ਸੁਹਾ ਰਿਹਾ ਹੈ ।[2]ਭਾਵ ਅਖੰਡ । [3]ਭਾਵ, (ਇਹ) ਪੁਰਾਣਾ ਸਰੀਰ ਛੱਡ ਦਿਆਂ । [4]ਜਿਵੇਂ (ਸਿੱਖੀ ਦੇ) ਮਹਾਨ ਮਾਰਗ ਵਿੱਚ ਚੱਲਣਾ ਹੈ ।

ਗਯਾਨ ਨਿਧਾਨੁ'॥੩੭॥ਸੁਨਿ ਧੀਰਜ ਸਤਿਗੁਰ ਦਈ ਹੁਇ ਭਨਾਰ ਚਲੋ ਹੈਂ।ਖਾਸੇ[1]ਪਰ ਪੁਸਤਕ ਸ਼ੁਭਤਿ ਸ਼ੁਭ ਚਮਰ[2]ਢੁਲੇ ਹੈ।ਰਾਗੀ ਕਰਤੇ ਕੀਰ-ਤਨ ਬਹੁ ਸਾਜ ਬਜਾਏ।ਤਬਿ ਸੰਖਨਿ ਕੀ ਧੁਨਿ ਭਈ ਸੁਮਨਸ ਬਰਸਾਏ॥ ੩੮॥ਲਘੁ ਦੁੰਦਭਿ ਮ੍ਰਿਦੁ ਬਾਜਤੇ ਤੁਰਹੀ ਸੁ ਨਫੀਰੀ।ਜੈਜੈਕਾਰ ਉਚਾਰਤੇ ਚਹੁੰਦਿਸ਼ਿ ਮਹਿੰ ਭੀਰੀ। ਕਰਤਿ ਮੰਗਲਾਚਾਰ ਕੋ ਬਹੁ ਧੂਪ ਧੁਖਾਵੈਂ। ਮੰਦ ਮੰਦ ਸ਼੍ਰੀ ਸਤਿਗੁਰੂ ਪਾਛੇ ਤਿਸ ਜਾਵੈਂ॥੩੯॥ਏਕ ਕੋਸ ਚਲਿ ਕੈ ਟਿਕੇ ਦਾਤੂ ਸੰਗ ਭਾਖੀ। 'ਹਟਹੁ ਆਪ ਕਰੁਨਾ ਕਰਹੁ ਪੂਰੀ ਅਭਿਲਾਖੀ[3]'। ਸਿਮਰਹੁ ਅਪਨੇ ਜਾਨਿ ਕੈ ਹਮ ਦਾਸ ਤਿਹਾਰੇ'।ਕਰੀ ਪਰਸਪਰ ਬੰਦਨਾ ਉਰ ਪ੍ਰੇਮ ਉਦਾਰੇ॥੪੦॥ਸ਼੍ਰੀ ਦਾਤੂ ਘਰ ਕੋ ਹਟਜੋ ਮਨ ਆਨੰਦ ਹੋਵਾ।ਚਤੁਰ ਗੁਰੂ ਕੋ ਰਪ ਅਬਿ ਸ਼੍ਰੀ ਅਰਜਨ ਜੋਵਾ। ਮਹਿਮਾ ਮਹਾਂ ਬਿਚਾਰਤੋ–ਬਡ ਅਜ਼ਮਤ ਵਾਨ।ਬਹੁਰ ਗਰੀਬੀ ਕੇ ਸਹਤ ਨਿਤ ਕ੍ਰਿਪਾ ਨਿਧਾਨਾ–॥੪੧॥ਸ਼੍ਰੀਸਤਿਗੁਰ ਪਗ ਨਗਨ ਤੇ ਪਾਛੇ ਪ੍ਰਸਥਾਨੇ।ਆਗੇ ਖਾਸਾ ਪੋਥੀਅਨਿ ਸਿਖ ਕੰਧ ਪਖਾਨੇ । ਚਮਰ ਚਾਰੁ ਦੁਹ ਦਿਸ਼ਿ ਢੁਰਤਿ ਬਹੁ ਸੰਖ ਬਜਾਵੈਂ । ਇਮ ਮੰਗਲ ਕੋ ਕਰਤਿ ਹੀ ਉੱਤਰ ਦਿਸ਼ਿ ਜਾਵੈਂ ॥੪੨॥ਸਨੈ ਸਨੈ ਸਭਿ ਹੀ ਚਲਤਿ ਮਨ ਨੰਮ੍ਰ ਕਰੰਤੋ।ਸ਼੍ਰੀ ਅਰਜਨ ਉਰ ਭਾਉ ਪਿਖਿ ਬਲਿਹਾਰ ਹੁਵੰਤੋ।ਸੁਧਾ ਸਰੋ-ਵਰ ਕੋਸ ਦੁਇ ਜਬਿ ਰਹਜੋ ਅਗਾਰੇ। ਸੋਚਿ[4] ਕਰਨਿ ਹਿਤ ਸਭਿ ਟਿਕੇ ਖਾਸਾ ਸੁ ਉਤਾਰੇ॥੪੩॥ ਜਾਮ ਦਿਵਸ ਬਾਕੀ ਰਹਜੋ ਚਿਤ ਭੇ ਜਿਸ ਕਾਲ। ਕਰੀ ਸੋਚਿ ਸਭਿ ਹੂੰ ਤਹਾਂ ਉਰਹਰਖ ਬਿਸਾਲ।ਪ੍ਰਵਿਸ਼ੇਚਾਹਤਿ ਨਿਜ ਪੁਰੀ ਕਰਿ ਕਾਰਜ ਆਏ। ਸੰਖਨ ਬਾਦਿਤ ਸ਼ਬਦ ਕੋ ਧੁਨਿ ਉਚ ਉਠਾਏ॥੪੪॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ ਖਡੂਰ ਪ੍ਰਸੰਗ ਬਰਨਨੰ' ਨਾਮ ਅਸ਼ਟ ਤ੍ਰਿੰਸਤੀ ਅੰਸੁ ॥ ੩੮ ॥

੩੯. [ਸ਼੍ਰੀ ਅੰਮ੍ਰਿਤਸਰ ਪੁੱਜੇ। ਇਕਾਂਤ ਥਾਂ ਪਸੰਦ ਕੀਤੀ]।

ਦੋਹਰਾ ॥ ਦੋਇ ਕੋਸ ਪਰ ਟਿਕ ਗੁਰੂ ਥਕੇ ਪੰਥ ਪ੍ਰਸਥਾਨ[5]। ਕੀਨਿ ਭਲੇ ਬਿਸਰਾਮ ਕੋ ਹੈ ਸੁਚਿ ਚਿਤ ਤਿਸ ਥਾਨ॥੧॥ਚੌਪਈ ॥ ਦ੍ਰਿਗ ਮੁੱਦ੍ਰਤਿ[6]ਕਰਿ ਠਾਨਜੋ ਧਯਾਨੁ। ਬੈਠੇ ਨਿਸ਼ਚਲ ਗਯਾਨ ਨਿਧਾਨੁ। ਸੁਧਾ ਸਰੋਵਰ ਪੁਰਿ ਸੁਧਿ ਹੋਈ।ਗੁਰ ਆਗਮਨਿ ਸੁਨਜੋ ਸਭਿ ਕੋਈ॥੨॥ ਸ਼੍ਰੀ ਹਰਿਗੋਬਿੰਦ ਚੰਦ ਅਨੰਦੇ। ਬਦਨ ਸਦਨ ਛਬਿ ਖਿਰਜੋ ਬਿਲੰਦੋ।ਪਾਇ ਕਿਰਨ ਸੁਧਿ ਪ੍ਰਾਤ[7]

[1]ਪਾਲਕੀ। [2]ਚੌਰ। [3](ਤੁਹਾਡੀ) ਚਾਹ ਪੂਰੀ ਹੋ ਗਈ ਹੈ। [4]ਸੁਚ, ਪਵਿੱਤ੍ਰਤਾ। [5]ਰਾਹ ਚਲਦੇ ਥੱਕ ਗਏ। [6]ਨੈਣ ਬੰਦ ਕਰਕੇ। [7]ਖਬਰ ਚੁਪ ਕਿਰਨ ਨੂੰ ਪਾਕੇ ਸਵੇਰ ਵਾਂਙੂੰ।

ਮਨਿੰਦਾ। ਭਏ ਪ੍ਰਫੁੱਲਿਤ ਦ੍ਰਿਗ ਅਰਬਿੰਦਾ ॥ ੩ ॥ ਸੁਨਿ ਸਾਹਿਬ ਬੁੱਢਾ ਹਰਖਾਏ। ਸਿਖ ਗੁਰਦਾਸ ਆਦਿ ਸਮੁਦਾਏ।'ਜਿਸ ਕਾਰਜ ਗਮਨੇ ਕਰਿ ਆਏ'। ਸੁਨਿ ਗੰਗਾ ਮਨ ਆਨੰਦ ਪਾਏ ॥ ੪ ॥ 'ਪੁਸਤਕ ਸਭਿ ਖਾਸੇ ਪਰ ਲਯਾਵਤਿ।ਆਪ ਗੁਰੂ ਪਨਹੀ ਬਿਨ ਆਵਤਿ'। ਇਮ ਸੁਨਿ ਬਡ ਉਤਸਾਹ ਬਧਾਵਾ।ਸੁਮਨਸ ਚੰਦਨ ਧੂਪ ਧੁਖਾਵਾ।੫॥ ਲੇ ਸੰਗ ਸ਼੍ਰੀ ਗੁਰ ਹਰਿ ਗੋਬਿੰਦ। ਚਲੇ ਅਗਾਊ ਜੁਤ ਸਿਖ ਬ੍ਰਿੰਦ। ਮਧੁਰ ਪ੍ਰਸ਼ਾਦਿ ਅਧਿਕ ਸੰਗ ਲੀਨਾ।ਸ਼੍ਰੀ ਗੁਰ ਸਮੁਖ ਪਧਾਨੋ ਕੀਨਾ।੬॥ਪਰਮ ਪ੍ਰੇਮ ਕੇ ਜਾਲ ਫਸਾਏ।ਮਨਹੁ ਮੀਨ ਗਨ ਐਂਚਤਿ ਆਏ। ਪੁਰਿਕੇ ਨਰ ਗਨ ਸੁਨਿ ਸਮੁਦਾਏ।ਦੇਖਨਿ ਦਰਸ ਗੁਰੂ ਕਹੁ ਧਾਏ ॥ ੭ ॥ਜੋ ਨਿਤਪ੍ਰਤਿ ਹਿਤ ਕਰਿ ਦਰਸੈ ਹੈਂ[1]।ਸੋ ਬਹੁ ਦਿਨ ਮੈਂ ਦਰਸ਼ਨ ਪੈ ਹੈਂ[2]। ਗਏ ਧਾਇ ਕਰਿ ਚੌਂਪ ਉਮੰਗੇ। ਰੁਚਿਰ ਉਪਾਇਨ ਲੇ ਕਰਿ ਸੰਗੇ॥੮॥ਸਭਿ ਨਰ ਸ਼੍ਰੀ ਹਰਿਗੋਬਿੰਦ ਸਾਥ।ਦਰਸੇ ਸਤਿਗੁਰ ਅਰਜਨ ਨਾਥ।ਪਾਇਨ ਜਾਇ ਉਤਾਇਲ ਪਰੇ।ਨਿਜ ਨਿਜ ਸਭਿਨਿ ਅਕੋਰੈਂ ਧਰੇ ॥੯॥ ਸਭਿਨਿ ਬਿਲੋਚਨ ਕਮਲ ਸਰੀਖੇ।ਭਏ ਪ੍ਰਫੁੱਲਜਤਿ ਰਵਿ ਗੁਰ ਦੀਖੇ। ਸ਼੍ਰੀ ਹਰਿ ਗੋਬਿੰਦ ਅੰਕ ਬਿਠਾਏ। ਪਿਖਤਿ ਅਨੰਦ ਬਿਲੰਦ ਬਧਾਏ ॥੧੦॥ਸਾਹਿਬ ਬੁੱਢਾ ਅਰੁ ਗੁਰਦਾਸ।ਬੂਝੀ ਕੁਸ਼ਲ ਤਿਨਹੁੰ ਕੇ ਪਾਸ। ਹਾਥ ਜੋਰਿ ਭਏ ਸਕਲ ਬਖਾਨੈਂ। 'ਕ੍ਰਿਪਾ ਆਪ ਕੀ ਤੇ ਸੁਖ ਠਾਨੈਂ'॥੧੧॥ ਘਰ ਰਾਵਰ ਕੇ ਅਰੁ ਸਭਿ ਥਾਈਂ। ਕੁਸ਼ਲ ਅਨੰਦ ਰਹੈਂ ਸਮੁਦਾਈ'। ਪੁਸ਼ਪ ਪ੍ਰਸਾਦਿ ਸਿੱਖ ਗਨ ਲਯਾਏ। ਕਹਿ ਪੁਸਤਕ ਪਰ ਸੋ ਚਢਿਵਾਏ ॥ ੧੨ ॥ ਧੂਪ ਧੁਖਾਵਤਿ ਸੰਖ ਬਜਾਏ।ਜੈ ਜੈ ਮੰਗਲ ਸ਼ਬਦ ਉਠਾਏ। ਇਮ ਸਭਿ ਹੀ ਜਬਿ ਮਿਲੇ ਅਗਾਊ। ਹਰਖੇ ਦੁਹਿਦਿਸ਼ਿ ਹੇਰਤਿ ਭਾਊ ॥੧੩ ॥ ਕਿਰਤਨ ਕਰਤਿ ਸਿੱਖ ਅਗੁਵਾਈ। ਸਮੁਖ ਸੁਧਾਸਰ ਗਮਨੇ ਜਾਈ। ਚੌਰ ਢੁਰਤਿ ਉਤਸਾਹ ਬਧਾਵਤਿ। ਸੰਗਤਿ ਸੰਗ ਗੁਰੂ ਛਬਿ ਪਾਵਤਿ ॥ ੧੪ ॥ ਚਤੁਰ ਘਟੀ ਦਿਨ ਰਹਨੋ ਚਲੇ ਹੈਂ।ਸਿੱਖਨ ਆਇ ਸਮੁਦਾਇ ਮਿਲੇ ਹੈਂ।ਇਕਦਿਸ਼ ਸੰਖ ਨਫੀਰੀ[3] ਬਾਜਤਿ। ਲਘੁ ਦੁੰਦਭਿ ਮਧੁਰੀ ਘਨ ਲਾਜਤਿ ॥ ੧੫ ॥ ਸ਼੍ਰੀ ਅਰਜਨ ਸ਼੍ਰੀ ਹਰਿ ਗੋਬਿੰਦ।ਸ਼ੋਭਤਿ ਪੋਥਿਨਿ ਜੁਤ ਸਿਖ ਬ੍ਰਿੰਦ। ਬ੍ਰਹਮਾ ਬਿਸ਼ਨ ਅਮਰ[4] ਇੰਦ੍ਰਾਦਿ।ਮਨਹੁ ਬੇਦ ਕੀ ਕਰਨਿ ਮ੍ਰਿਜਾਦਿ॥੧੬॥ਇਕਠੇ

[1]ਦਰਸ਼ਨ ਕਰਦੇ ਸਨ। [2](ਉਨ੍ਹਾਂ ਨੇ ਅੱਜ) ਬਹੁਤ ਦਿਨਾਂ ਪਿੱਛੋਂ ਦਰਸ਼ਨ ਪਾਉਣਾ ਹੈ। [3]ਤੁਤੀਆਂ। [4]ਦੇਵਤਾ।

ਹੁਇ ਉਤਸਾਹਤਿ ਚਾਲੇ। ਨਗਰ ਸੁਧਾਸਰ ਬੈਕੁੰਠ ਆਲੇ[1]*। ਖਾਸਾ ਫੂਲ ਮਾਲ ਜੁਤ ਆਗੇ। ਸ਼੍ਰੀ ਗੁਰ ਜੁਤ ਸਿਖ ਪਾਛਹਿ ਲਾਗੇ॥੧੭॥ ਜੈ ਜੈ ਸ਼ਬਦ ਕਰਤਿ ਚਲਿ ਜਾਹੀਂ।ਪਹੁੰਚਤਿ ਭਏ ਜਾਇ ਕਰਿ ਪਾਹੀ।ਸੁਧਾ ਸਰੋ-ਵਰ ਪੂਰਬ ਪਾਸੇ।ਬੜਾ ਨਾਮ ਅਬਿ ਲਗਹੁ ਪ੍ਰਕਾਸ਼ੇ†॥੧੮॥ਤਹਾਂ ਸਥਾਪਤਿ ਕਰਿ ਪੋਥੀਨਾਟਿਕੇ ਨਿਕਟ ਗੁਰ ਆਨੰਦ ਭੀਨਾ ਮੰਗਤਿ ਜਨ ਸੁਨਿ ਕਰਿ ਚਲਿ ਆਏ। ਮਨ ਬਾਂਛਤਿ ਸਭਿਹਿਨਿ ਤਬਿ ਪਾਏ ॥੧੯॥ ਅਧਿਕ ਭੀਰ ਸਤਿਗੁਰ ਢਿਗ ਹੋਈ।ਦਰਸ਼ਨ ਕਰਿ ਗਮਨਤਿ ਸਭਿ ਕੋਈ।ਬਹੁਤ ਪ੍ਰਸਾਦਿ ਲਸ਼ਾਇ ਬਰਤਾਵਾ। ਸਭਿਹਿਨਿ ਕੇ ਮਨ ਆਨੰਦ ਛਾਵਾ ॥ ੨੦ ॥ ਸੈਧਨਾ ਕਰਿ[2] ਸਤਿਗੁਰ ਤਿਸ ਥਾਨੂ।ਬ੍ਰਿੱਧ ਸਾਥ ਤਬਿ ਬਾਕ ਬਖਾਨੂ।'ਆਪ ਰਹਹੁ ਪੁਸਤਕ ਕੇ ਪਾਸ।ਲੇਕਰਿ ਅਪਰ ਸਾਥਿ ਗਨ ਦਾਸ॥੨੧॥ ਜਾਗ੍ਰਨ ਕਰਹੁ ਸਿਮਰ ਸਤਿਨਾਮ। ਕਿਰਤਨ ਹੋਇ ਸੁ ਚਾਰਹੁ ਜਾਮ[3]। ਸ਼੍ਰੀ ਹਰਿ ਗੋਬਿੰਦ ਕਉ ਲੇ ਸਾਥ। ਨਮੋ ਕੀਨਿ ਸ਼੍ਰੀ ਅਰਜਨ ਨਾਥ ॥੨੨॥ ਉਠਤਿ ਪ੍ਰਦਛਣਾ ਦਿਸ਼ਿ ਕਹੁ ਆਏ।ਪੈਰ ਦਰਸ਼ਨੀ ਸੀਸ ਨਿਵਾਏ। ਅੰਦਰ ਬਰ ਹਰਿ ਮੰਦਰ ਗਏ। ਚਤੁਰ ਪ੍ਰਦਛਨਾ ਫਿਰ ਤਹਿੰ ਦਏ॥੨੩॥ ਖਰੇ ਹੋਇ ਕਰਿ ਸ਼੍ਰੀ ਦਰ-ਬਾਰਗਹਾਥ ਜੋਰਿ ਕਰਿ ਬਿਨੈ ਉਚਾਰ।ਨਮਸਕਾਰ ਕਰਿਕੈ ਬਹੁ ਭਾਊ। ਹਟੇ ਬਹੁਰ ਜਿਨ ਪ੍ਰੇਮ ਸੁਭਾਊ ॥੨੪॥ ਸ਼੍ਰੀ ਹਰਿ ਗੋਵਿੰਦ ਸੰਗ ਸੁਹਾਏ।ਮੰਦ ਮੰਦ ਅਪਨੇ ਘਰ ਆਏ।ਦਾਸੀ ਦਾਸ ਆਨਿ ਪਗ ਲਾਗੇ। ਬੂਝੀ ਕੁਸ਼ਲ ਗੁਰੂ ਰਸ ਪਾਗੇ[4]॥੨੫॥ਅੰਤਰ ਪ੍ਰਵਿਸ਼ੇ ਉਠਿ ਸ਼੍ਰੀ ਗੰਗਾ।ਆਨਿ ਲਗੀ ਪਾਇਨ ਕੇ ਸੰਗਾ। ਸੁਤ ਕੋ ਲੈ ਪ੍ਰਯੰਕ ਪਰ ਬੈਸੇ। ਰਾਮਚੰਦ ਕੌ ਦਸਰਥ ਜੈਸੇ* ॥ ੨੬ ॥

---

[1]ਬੈਕੁੰਠ ਘਨ। [2]ਸੰਝ ਦੇ ਹੋਣ ਕਰਕੇ। [3]ਪ੍ਰੇਮ ਵਿੱਚ ਰਤੇ ਹੋਇਆਂ ਨੇ।

*ਇਹ ਦ੍ਰਿਸ਼ਟਾਂਤ ਮਾਤ੍ਰ ਹਨ, ਕਿਉਂਕਿ ਕਵਿ ਜੀ ਇਕੋ ਸਾਹਿਤ ਦੇ ਜਾਣੂ ਹਨ, ਸੋ ਉਸੇ ਦੇ ਦ੍ਰਿਸ਼ਟਾਂਤ ਵਰਤਦੇ ਹਨ। ਦ੍ਰਿਸ਼ਟਾਂਤ ਦਾ ਸਦਾ ਇੱਕ ਅੰਗ ਕਵੀ ਜਨ ਲੋੜਦੇ ਹਨ।

†ਬੜਾ ਸਾਹਿਬ ਪੂਰਬ ਦੱਖਣ ਦਿਸ਼ਾ ਦੇ ਵਿਚਾਲੇ,ਦੁਖ ਭੰਜਨੀ ਤੋਂ ਅੱਗੇ ਤੇ ਅਠਸਠ ਤੀਰਥ ਤੋਂ ਉਰੇ ਹੈ। ਇਸ ਪੁਰਾਤਨ ਤੇ ਆਦਿ ਅਸਥਾਨ ਨੂੰ ਢਾਹ ਕੇ ਨਵੀਨ ਅਕਾਲੀ ਅੰਦੋਲਨ ਨੇ ਪੋਣਾ ਬਣਾ ਦਿੱਤਾ ਸੀ, ਸੰਗਤ ਦੀ ਅਵਾਜ਼ ਉੱਠਣ ਤੇ ਹੁਣ ਫੇਰ ਬੜਾ ਸਾਹਿਬ ਰਚ ਦਿਤਾ ਗਿਆ ਹੈ। ਪਹਿਲੀ ਇਮਾਰਤ ਇਤਨੀ ਪੱਕੀ ਸੀ ਇਕ ਇੱਟ ਥੀ ਸਾਬਤ ਨਹੀਂ ਸੀ ਉੱਖੜ ਸਕੀ, ਬਾਜ਼ੇ ਵੇਲੇ ਉਧੇੜਨ ਵਾਲਿਆਂ ਨੂੰ ਬਾਰੂਦ ਦੀ ਸਹਾਇਤਾ ਥੀ ਲੋੜੀ ਪਈ ਸੀ। ਸ਼੍ਰੀ ਗੁਰੂ ਅਰਜਨ ਦੇਵ ਜੀ ਦੀਆਂ ਇਮਾਰਤਾਂ ਐਸੀਆਂ ਪੱਕੀਆ ਸਨ। ਵਿਸ਼ੇਸ਼ ਲਈ ਦੇਖੋ ਇਸੇ ਪੁਸਤਕ ਦੇ ਪੰਨਾ ੧੮੦੫ ਦੀ ਹੇਠਲੀ ਟੂਕ।

ਮਾਤੁਲ ਪਤਨੀ[1] ਕੇ ਸੰਦੇਸ਼।ਅਪਰ ਬਾਰਤਾ ਬਿਤੀ ਅਸ਼ੇਸ਼। ਸਨੇ ਸਨੇਗੰਗਾ ਕੇ ਸ਼ੂੰਨ[2]।ਕੀਨਿ ਸੁਨਾਵਨਿ ਗੁਰ ਮੁਖ ਭੈਨ॥੨੭॥ਤਬਿ ਗੰਗਾ ਮਨ ਆਨੰਦ ਪਾਏ।ਨਿਕਟ ਬੈਠਿ ਭੋਜਨ ਅਚਵਾਏ। ਨਿਜ ਕਰ ਤੇ ਠਾਨਤਿ ਬਹੁ ਸੇਵਾ। ਮਹਿਮਾ ਜਾਨਹਿ ਸ਼੍ਰੀ ਗੁਰ ਦੇਵਾ॥੨੮॥ਸੁਪਤਿ ਹੋਤੁ ਪਰਯੰਕ ਅਰੂਢੇ।ਇਕ ਪਰ[3] ਹਰਿ ਗੋਬਿੰਦ ਗੁਨ ਗੂਢੇ। ਸੁਖ ਸੋਂ ਸੈਨ ਕਰੀ ਨਿਸ ਮਾਂਹੀ। ਰਹੀ ਜਾਮ ਜਾਗੇ ਗੁਨ ਗਾਹੀ ॥੨੯॥ ਸਤਿਚੇਤਨ ਆਨੰਦ ਸਰੂਪਾ। ਤਿਸ ਮਹਿੰ ਨਿਸ਼ਚਲ ਬ੍ਰਿਤੀ ਅਨੂਪਾ।ਪ੍ਰਥਮ ਸੌਚ ਕਰਿ ਕੈ ਮਨ ਪਾਵਨਿ।ਪੁਨਹੁ ਕੀਨਿ ਜਲ ਲੈ ਰਦ ਧਾਵਨ[4] ॥੩੦॥ ਕੂਪ ਨੀਰ ਤੇ ਮੱਜਨ ਠਾਨਿ। ਪੁਨ ਦੁਖ-ਭੰਜਨਿ ਕੀਨਿ ਸ਼ਨਾਨ। ਚੜੇ ਜਾਇ ਬੈਠੇ ਸੁਖ ਭੈਨਾ ਅਜਪਾ ਜਾਪ ਜਪਨੋ ਕਰਿ ਮੌਨਿ॥੩੧॥ਪੁਨ ਪ੍ਰਾਚੀ ਦਿਸ਼ਿ ਭੀ ਅਰੁਨਾਈ[5]।ਤਿਮਰ ਨਸਨੋ ਚਟਿ-ਕਾ[6] ਚੁਹਕਾਈ। ਕਮਲ ਬਿਲੋਚਨ ਬਿਕਸੇ ਦੋਈ। ਉਠੇ ਪ੍ਰਭੂ ਪ੍ਰਭਾਤਿ ਲਖਿ ਹੋਈ ॥੩੨॥ ਬਡੀ ਪ੍ਰਕ੍ਰਮਾਂ ਫਿਰ ਕਰਿ ਆਏ।ਪੌਰ ਦਰਸ਼ਨੀ ਸੀਸ ਨਿਵਾਏ। ਪੁਨਹ ਜਾਇ ਦਰਬਾਰ ਸੁ ਬੈਦੋ।ਚਤੁਰ ਪ੍ਰਦਛਨਾ ਕੀਨਿ ਅਨੰਦੋ ॥੩੩॥ਇਮ ਦਰਸ਼ਨ ਕਰਿ ਫਿਰ ਪੁਨ ਆਏ।ਬੈਠਿ ਚੜੇ ਪਰ ਗੁਰੂ ਸੁਹਾਏ। ਮਨਹੁ ਸ਼ੰਭੁ[7] ਚਿਤ ਗਿਰ ਕੈਲਾਸ਼ਾ।ਸੁਰ ਜਿਮ ਸਿਖ ਬੈਸੇ ਚਹੁੰ ਪਾਸਾ ॥੩੪॥ ਸੰਗਤਿ ਆਇ ਲਗਨੋ ਦੀਵਾਨ। ਬੀਚ ਬਿਰਾਜਹਿ ਕ੍ਰਿਪਾ ਨਿਧਾਨ।ਸ਼੍ਰੀ ਮੁਖ ਤੇ ਬੋਲੇ ਬਚ ਐਸੇ।ਨਿਕਸੇ ਕਮਲ ਖਿਰੇ ਅਲਿ ਜੈਸੇ[8]॥੩੫॥[9]ਚਿਤ ਦੈ ਸੁਨਿ ਭਾਈ ਗੁਰਦਾਸ !। ਪਰ ਉਪਕਾਰ ਬਡੋ ਸੁਖਰਾਸਿ। ਦੇਖਿ ਦੇਖਿ ਕਰਿ ਸਭਿ ਪੋਚੀਨ। ਕਰਹੁ ਗ੍ਰਿਹ ਸਾਹਿਬ ਰਸ ਭੀਨ ॥੩੬॥ ਸੁਮਤਿ ਬਿਲੋਚਨ ਜਿਨਕੇ ਨਾਂਹਿ ਨ। ਸਮ ਦਮ ਸਬਲ ਸੁ ਬਾਹਨਿ ਜਾਂਹਿ ਨ[9]।ਤਪ,ਮਖ ਪਗ ਤੇ[10] ਜੇ ਨਰ ਹੀਨੇ। ਤਿਨਹਿਤੁ ਸੇਤੁ ਰਚਹੁ ਹਿਤ ਦੀਨੇ[11]॥੩੭॥ ਸਾਗਰ ਅਗਨਿ ਸੰਸਾਰ ਅਗਾਹੂ।ਜਿਸ ਪੁਲ ਆਸ਼ੂ ਇਹ[12] ਤਰ ਜਾਹੂ।ਸੋ ਚਿਤਲਾਇ ਬਨਾਵਨਿ ਕੀਜਹਿ। ਨਰ ਅਸੰਖ ਕੋ ਹਿਤ ਕਰਿ ਦੀਜਹਿ[13] ॥੩੮॥ ਮਹਾਂ

---

[1]ਮਾਮੀ। [2]ਕੰਨੀਂ। [3]ਇਕ (ਪਲੰਘ) ਤੇ। [4]ਦੰਦ ਧੋਣਾ, ਦਾਤਣ ਕਰਨਾ। [5]ਪੂਰਬ ਦਿਸ਼ਾ ਵਲ ਲਾਲੀ। [6]ਚਿੜੀਆਂ। [7]ਸ਼ਿਵ ਜੀ। [8]ਖਿੜੇ ਕਵਲਾਂ ਤੋਂ ਜਿਵੇਂ ਭੌਰੇ ਨਿਕਲਦੇ ਹਨ। [9]ਸਮ ਦਮ ਰੂਪ ਬਲਵਾਨ ਫੌਜਾਂ ਜਿਨ੍ਹਾਂ ਦੇ ਨਹੀਂ। [10]ਤਪ ਤੇ ਯੱਗ ਰੂਪੀ ਪੈਰਾਂ ਤੋਂ। [11]ਪੁਲ ਰਚੋ ਪਿਆਰ ਨਾਲ। [12]ਰਾਹ ਸੰਸਾਰ। [13]ਭਲਾ ਕਰ ਦੇਵੋ।

ਪੁਰਖ ਕੋ ਜਗ ਤਨ ਧਾਰਨਿ। ਅਨ ਗਨ ਨਰਨ ਸ਼ੋਖ ਕੇ ਕਾਰਨ[1]।ਯਾਂਤੇ ਅਬਿ ਕੋ ਥਾਨ ਨਿਹਾਰੋ। ਹੋਇ ਇਕਾਕੀ ਸੁੰਦਰ ਸਾਰੋ॥੩੯॥ਜਿਹ ਹੇਰਤਿ ਹੁਇ ਹਰਖ ਬਿਸਾਲਾ। ਹਰਿਆਵਲਿ ਅਵਨੀ ਤਰੁ ਜਾਲਾ[2]। ਜਲ ਸਮੀਪ ਹੁਇ ਸੁੰਦਰ ਛਾਯਾ। ਸਘਨ ਹਰਿਤ ਦਲ ਹੁਇ ਸਮੁਦਾਯਾ[3] ॥੪੦॥ ਸੁਨਿ ਭਾਈ ਗੁਰਦਾਸ ਅਲਾਵਹਿ[4]ਜੋ ਥਲ ਕ੍ਰਿਪਾ ਸਿੰਧੁ ਕੋ ਭਾਵਹਿ।ਸੋ ਆਛੇ ਹੁਇ ਬੈਠਨਿ ਜੋਗ । ਜਹਾਂ ਨ ਪਹੁੰਚ ਸਕਹਿ ਸਭਿ ਲੋਗ[5] ॥ ੪੧ ॥ ਸੁਨਿ ਸ਼੍ਰੀ ਅਰਜਨ ਆਪਹਿ ਚਲੇ।ਖੋਜਨਿ ਥਾਨ ਬੈਠਿਬੇ ਭਲੇ।ਸੰਗ ਚਲੇ ਬੁੱਢਾ ਗੁਰ-ਦਾਸ। ਕਿਤਿਕ ਸਿੱਖ ਜੇ ਗਯਾਨ ਨਿਵਾਸ ॥੪੨॥ ਚਲੇ ਸੁਧਾਸਰ ਤੇ ਦਿਸ਼ਿ ਪ੍ਰਾਚੀ[6]। ਮਤਿ ਉਪਕਾਰ ਬਿਖੈ ਜਿਨ ਰਾਚੀ। ਇਤ ਉਤ ਫਿਰ ਕਰਿ ਸਥਲ ਨਿਹਾਰੇ । ਜਹਿੰ ਤਰੁ ਸੰਘਨੇ ਤਹਾਂ ਪਧਾਰੇ॥੪੩॥ਕਿਤਿਕ ਕਾਲ ਬਿਚਰਤਿ ਤਿਤ ਓਰਾ । ਨਹਿੰ ਪਾਈ ਬੈਠਿਬਿ ਕੀ ਠੌਰਾ । ਚਲਦਲ[7]ਖਰੇ ਹਰੇ ਦਿਖਿ ਦੂਰੇ।ਗਮਨਤਿ ਪਹੁੰਚੇ ਸ਼੍ਰੀ ਗੁਰ ਪੂਰੇ ॥੪੪॥ ਕਬਿੱਤ ॥ ਬਦਰੀ[8]ਅਨੇਕ ਖਰੀ ਹਰੀ ਹਰੀ ਸ਼ੋਭ ਖਰੀ, ਘਾਮ ਕੀ ਤਪਤ ਹਰੀ[9],ਹੇਰੀ ਏਕ ਢਾਲ ਕੀ[10]।ਜੈਂਡ ਹੈਂ ਅਖੰਡ ਗਨ, ਠਾਂਢੀ ਹੈ ਕਰੀਰ ਭੀਰ[11] ਚਲਦਲ ਚਲਾਚਲ ਦਲ ਕਲ ਜਾਲ ਕੀ[12] । ਸੁੰਦਰ ਸੁਖਦ ਛਾਇ ਮੁਦਤ ਕਰਤਿ ਮਨ, ਚਾਰੋਂ ਓਰ ਦਿਖੈ ਹਰਿਆਈ ਥੋਰੇ ਕਾਲ ਕੀ[13]।ਧਰਾ ਜਲ ਨਾਲ ਕੀ[14], ਬਿਟਪ ਜੁਤ ਛਾਲ ਕੀ, ਪਸਿੰਦਮੈਂ ਕ੍ਰਿਪਾਲ ਕੀ,ਪ੍ਰਮੁਦਤ[15]ਬਿਸਾਲ ਕੀ॥੪੫॥ ਸ੍ਰੈਯਾ ॥ ਸ਼੍ਰੀ ਗੁਰ ਦੇਖਿ ਕਹਯੋ ਗੁਰਦਾਸ ਕੋ, [16]ਪੰਚਬਟੀ* ਸਮ ਥਾਨ ਨਿਹਾਰਾ। ਬੀਚ ਧਰਾ ਇਕ ਸਾਰ ਜਹਾਂ,ਤਹਿੰ ਬੈਠਨਿ ਚਾਹਤਿ ਚਿੱਤ ਹਮਾਰਾ। ਤੰਬੂ ਕਨਾਤ ਇਹਾਂ ਲਗਵਾਵਹੁ ਭਾਖਿ ਮੰਗਾਵਹੁ ਦਾਸ ਹਕਾਰਾ। ਹੈ ਸੁਖਵੰਤ ਇਕੰਤ ਮਹਾਂ,ਚਹੁੰ ਓਰ ਖਰੇ ਤਰੁ ਚਾਰੁ ਹਜ਼ਾਰਾ[17]॥੪੬॥ਯੌਂ ਸੁਨਿ ਕੈ ਗੁਰ-ਦਾਸ ਭਨਯੋ[18]ਸੋਈ ਥਾਨ ਭਲੋ ਜਹਿੰ ਆਪ ਕੋ ਭਾਵੈ।ਮੋ ਮਨ ਭੀ ਹਰਖਾਵ-ਤਿ ਹੈ, ਜਲ ਹੈ, ਥਲ ਨੀਵੇ ਸੁ ਭੂਮ ਸੁਹਾਵੈ। ਪੰਚ ਬਟੀ ਸਮ ਆਪ ਕਹੋ

---

[1]ਮਨੁੱਖਾਂ ਦੇ ਕਲਿਆਨ ਦੇ ਵਾਸਤੇ (ਹੁੰਦਾ ਹੈ)। [2]ਬਹੁਤੇ ਬ੍ਰਿੱਖ । [3]ਪੂਰਬ ਦਿਸ਼ਾ ਵਲ । [4]ਪਿੱਪਲ । [5]ਏਰੀਆਂ। [6]ਨਾਸ਼ (ਕੀਤੀ)। [7]ਦੇਖੀਆਂ ਇਕੋ ਤਰ੍ਹਾਂ ਦੀਆਂ। [8]ਸੰਘਣੀਆਂ । [9]ਪਿੱਪਲ ਦੇ ਚੰਚਲ ਸੁੰਦਰ ਸਮੂਹ ਪੱਤੇ । [10]ਛਾਵ ਨਵੀਂ ਉੱਗੀ ਹੋਈ । [11]ਧਰਤੀ ਦੇ ਨਾਲ ਜਲ ਹੈ । [12]ਅਨੰਦ ਦੇਂਦੀ ਹੈ। *ਮੁਰਾਦ ਹੈ ਐਸੀ ਏਕਾਂਤ ਥਾਂ ਜੈਸੀ ਤ੍ਰੇਤੇ ਯੁਗ ਵਿਚ ਨਾਸ਼ਕ ਵਿਚ ਗੋਦਾਵਰੀ ਦੇ ਕਿਨਾਰੇ ਪੰਚਬਟੀ ਦਾ ਟਿਕਾਣਾ ਏਕਾਂਤ ਸੀ ਤੇ ਰਮਣੀਕ ਸੀ ਜਿਸਨੂੰ ਐਸਾ ਦੇਖਕੇ ਰਾਮ ਜੀ ਟਿਕੇ ਸਨ। ਟਿਕਾਣਾ ਹੁਣ ਵੀ ਹੈ।

ਅਤਿ ਹੋਇ ਮਹਾਤਮ ਜੋ ਦਰਸਾਵੈ'। ਯੌਂ ਕਹਿ ਤੰਬੂ ਕਨਾਤ ਮੰਗਾਇ ਲਗਾਵਤਿ ਭੇਦ ਕੋ ਆਪ ਬਤਾਵੈਂ॥੪੭॥ ਸ਼੍ਰੀ ਗੁਰ ਫੇਰ ਕਹਯੋ'ਹਮ ਜਾਤਿ, ਸੰਵਾਰਿ'ਸਥਾਨ ਸੁ ਤਯਾਰ ਕਰੋ।ਜਾਵਦ ਫੇਰਸੁ ਆਵੈਂ ਇਹਾਂ ਤਬਿਲੌਂ ਕਰਿ ਤੰਬੂ ਕਨਾਤ ਖਰੋ'[2]'। ਦੇਯ ਨਿਦੇਸ਼ ਅਸ਼ੇਸ਼ ਤਿਸੋ[3]ਤਬਿ ਆਪ ਹਟੇ ਚਲਿ ਆਇ ਘਰੋ।ਦੇਤਿ ਸਦਾ ਨਿਜ ਸਿੱਖਯਨ ਕੋ ਸੁਖ ਦੇਵ ਗੁਰੂ ਨਿਤ ਧਯਾਨ ਧਰੋ[4]॥੪੮॥ ਇਤਿ ਸ਼੍ਰੀ ਰੁਚ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਪੋਥੀਨ ਲੇਨ ਸੁਧਾਸ੍ਰਰ ਪ੍ਰਵੇਸ਼' ਪ੍ਰਸ਼ਿਨਬਰਨਨੰ ਨਾਮ ਏਕਉਨ ਚੱਤ੍ਵਾਰਿੰਸਤੋ ਅੰਸੂ ॥ ੩੯ ॥

੪੦. [ਰਾਮ ਸਰ]।

ਦੋਹਰਾ ॥ ਤਬਿ ਭਾਈ ਗੁਰਦਾਸ ਨੇ ਦਾਸ ਬੁਲਾਏ ਪਾਸ। ਸ਼੍ਰੀ ਗੁਰ ਕੀ ਆਇਸੁ ਕਹੀ ਸੁਨਤਿ ਹੁਲਾਸ ਪ੍ਰਕਾਸ਼ ॥੧॥ ਚੌਪਈ ॥ ਮਿਲਿ ਬ੍ਰਿੰਦਨ ਸਮ ਕੀਨਸਿ ਅਵਨੀ। ਚਹੁੰ ਦਿਸ਼ਿ ਹਰਿਆਵਲਿ ਥਿਤਿ ਰਵਨੀ[5]। ਡੋਰਨਿ ਤਾਨ[6]ਖਰੋ ਕਿਯ ਤੰਬੂ।ਨੀਮ ਸਥਾਨ ਨਿਕਟ ਕਛੁ ਅੰਬੂ[7]॥੨॥ਕਰਿ ਕਨਾਤ ਠਾਢੀ ਭਯਿ ਗਾਢੀ। ਚਹੁੰ ਕੋਦ ਸੁੰਦਰ ਦੁਤਿ ਬਾਢੀ।ਜਲ ਕੋ ਬਹੁ ਛਿਰਕਾ-ਵ ਕਰਾਵਾ।ਪੁਨ ਗੁਲਾਬ ਬੂੰਦਨ ਬਰਸਾਵਾ॥ ੩ ॥ ਚਹੁੰ ਦਿਸ਼ਿ ਚੰਦਨ ਚਰ-ਚਨੋ ਚਾਰੂ।ਬਹੁ ਖੁਸ਼ਬੋਇ ਉਠਤਿ ਮਹਿਕਾਰੂ[8]।ਆਨਿ ਬਾਗ ਤੇ ਸੁੰਦਰ ਬੂਟੇ। ਕਰੇ ਲਗਾਵਨਿ ਸੁਮਨਸੁ ਜੂਟੇ[9]॥੪॥ਬਰਨ ਬਰਨ ਕੇ ਫੂਲ ਪ੍ਰਫੁੱਲਯਤਿ। ਬਾਯੁ ਬਹਤਿ ਸ਼ਾਖਾ ਜਿਨ ਝੁੱਲਯਤਿ। ਸਕਲ ਸਥਲ ਤੇ ਰੇਨੁ[10]ਦਬਾਈ। ਕੰਟਕ, ਸ਼ੁਸ਼ਕ ਸੁ ਤ੍ਰਿਣਨਿ ਹਟਾਈ[11] ॥੫॥ ਥਲ ਕਨਾਤ ਅੰਤਰ ਬਰ[12] ਜੇਤਾ।ਛਾਯੋ ਰੁਚਿਰ ਫਰਸ਼ ਤੇ ਤੇਤਾ।ਤੰਬੂ ਕੇ ਅੰਤਰ ਚੰਦੋਵਾ।ਝਾਲਰ ਦਾਰ ਝਲਕਤੋ ਹੋਵਾ॥੬॥ਰੇਸ਼ਮ ਡੋਰ ਬੰਧਿ ਕਰਿ ਤਾਨਾ[13]।ਜਰੀ ਚਿੱਤ੍ਰ ਚਿੱਤ੍ਰਤਿ ਜਿਹ ਨਾਨਾ[14]। ਰੰਗ ਦਾਰ ਅੰਬਰ ਲੈ ਔਰ। ਤੰਬੂ ਕੇ ਅੰਤਰ ਚਹੁੰ ਓਰ॥੭॥ ਗੋਲ ਸਰਲ ਸੁੰਦਰ ਸ਼ੁਭਰੰਗ।ਖਰੀ ਖਰੀ[15]ਦ੍ਵੈ ਚੋਬ ਉਤੰਗ। ਉਪਰ ਕਲਸ ਸੁਨਹਿਰੀ ਸ਼ੋਭਾ। ਜਨੁ ਜੁਗ ਕਮਲ ਕਲੀ ਛਬਿ ਲੋਭਾ[16] ॥੮॥ ਐਸੋ ਥਾਨ

---

[1]ਸੰਵਾਰਕੇ। [2]ਖੜੇ ਕਰੋ। [3]ਆਗਿਆ ਦੇਕੇ ਸਾਰੀ ਤਿਸ (ਭਾਵ ਭਾਈ ਗੁਰਦਾਸ ਜੀ) ਨੂੰ। [4]ਦੇਤਿ ਸਦਾ.....ਸੁਖ ਦੇਵ ਗੁਰੂ=ਗੁਰਦੇਵ ਜੀ ਸੁਖ ਦੇਂਦੇ ਸਨ ਸਦਾ ਸਿੱਖਾਂ ਨੂੰ (ਉਨ੍ਹਾਂ ਦਾ) ਨਿੱਤ ਧਿਆਨ ਧਰੋ (ਅ) ਸੁਖਦੇਵ ਗੁਰੂ=ਸੁਖਦਾਤੇ ਗੁਰੂ। [5]ਸੁਹਣੀ। [6]ਤਾਣਕੇ। [7]ਜਲ। [8]ਖੁਸ਼ਬੋ ਦੀ ਮਹਿਕਾਰ। [9]ਫੁੱਲਾਂ ਨਾਲ ਜੁੜੇ ਹੋਏ। [10]ਧੂੜ। [11]ਕੰਡੇ ਤੇ ਸੁੱਕੇ ਕੱਖ ਦੂਰ ਕੀਤੇ। [12]ਅੰਦਰ ਦਾਰ ਦਾ [13]ਤਾਣਿਆਂ (ਚੰਦੋਆ)। [14]ਜਰੀ ਦੇ ਨਾਨਾ ਚਿੱਤ੍ਰ ਜਿੱਥੇ ਚਿੱਤਰੇ ਹੋਏ ਹਨ। [15]ਚੰਗੀਆਂ ਖੜੀਆਂ ਕੀਤੀਆਂ। [16]ਕਮਲਾਂ ਦੀ ਕਲੀ ਭਾਵ ਇੰਦ ਕਮਲਾਂ ਦੀ ਸ਼ੋਭਾ ਲੁਭਾਇਮਾਨ ਹੋਰਹੀ ਹੈ, ਭਾਵ ਦੋਹਾਂ ਕਲਸਾਂ ਦੀ ਸੁੰਦਰਤਾ ਦੋ ਕਮਲਾਂ ਦੀ ਬੰਦ ਕਲੀ ਵਤ ਹੈ।

ਕੀਨਿ ਰਮਨੀਕੋ। ਜਿਹ ਦੇਖਤਿ ਹੁਇ ਆਨੰਦ ਜੀ ਕੋ। ਰਾਖੇ ਕੇਤਿਕ ਦਾਸ ਬਿਠਾਏ।ਗੁਰ ਢਿਗ ਤੁਬਿ ਗੁਰਦਾਸ ਸਿਧਾਏ॥੯॥ਉਤ ਸ਼੍ਰੀ ਅਰਜਨ ਢਿਗ ਪੋਥੀਨ। ਬਸਹਿੰ ਪ੍ਰੇਮ ਕਰਿ ਭਾਉ ਪ੍ਰਬੀਨ[1]।ਬੈਠਿ ਬਡ਼ੇ ਦੀਵਾਨ ਲਗਾਵੈਂ। ਸਭਿ ਸੰਗਤਿ ਕੋ ਦਰਸ ਦਿਖਾਵੈਂ॥੧੦॥ਜਾਇ ਕੀਨਿ ਅਰਦਾਸ ਅਗਾਰੀ। 'ਸ਼੍ਰੀ ਗੁਰ ਭਯੋ ਸਥਾਨ ਤਯਾਰੀ ।ਚਹੁੰ ਦਿਸ਼ਿ ਤੇ ਰਮਣੀਕ ਬਨਾਵਾ।ਬ੍ਰਿੰਦ ਤਰੋਵਰੁ ਜਹਿੰ ਦ੍ਰਿਸ਼ਟਾਵਾ'॥੧੧॥ਸੁਨਿ ਸ਼੍ਰੀ ਅਰਜਨ ਸਭਿ ਪੋਥੀਨ। ਲੈ ਗਮਨੇ ਉਤਸਾਹੁ ਸੁ ਕੀਨਿ। ਖਾਸੇ ਕੋ ਉਚਵਾਇ ਚਲੇ ਹੈਂ। ਦੁਹਿੰ ਦਿਸ਼ਿ ਸੁੰਦਰ ਚਮਰ ਢੁਲੇ ਹੈਂ॥੧੨॥ ਮੁਕਤਾ ਗਨ ਪਰ ਮਨਹੁੰ ਮਰਾਲ। ਉਛ਼ਤਿ ਕੁਮਤਿ ਨਿਕਟ ਨ ਛਰ ਨਾਲ।ਸਿਖਸੰਗਤਿ ਲੈ ਫੂਲਨਿ ਮਾਲ॥ਲਰਕਾਈ ਚਹੁੰ ਦਿਸ਼ਨਿ ਬਿਸਾਲ॥੧੩॥ਧੂਪ ਧੁਖਾਵਤਿ ਜਾਤਿ ਅਗਾਰੀ। ਧੁਨਿ ਮਿਲਿ ਜੈ ਜੈ ਕਾਰ ਉਚਾਰੀ।ਹੋਤਿ ਭਯੋ ਸੰਖਨ ਕੋ ਸ਼ੋਰ॥ਕਰਹਿੰ ਕੀਰਤਨ ਮਿਲਿ ਮਿਲਿ ਜੋਰ[2]॥੧੪॥ਲਘੁ ਦੁੰਦਭਿ ਮਿਲਿ ਸੰਗ ਨਫੀਰ॥ਕਰਤਿ ਬਜਾਵਨਿ ਭੀ ਬਡ ਭੀਰ। ਇਮ ਉਤਸਾਹ ਕਰਤਿ ਗੁਰ ਚਾਲੇ। ਗਮਨੇ ਸਿੱਖਨ ਸੁ ਪ੍ਰੇਮ ਬਿਸਾਲੇ ॥ ੧੫ ॥ ਸਨੈ ਸਨੈ ਤਿਸ ਥਾਨ ਪਹੁੰਚੇ। ਚਲਦਲ ਸਦਲ[3] ਝੁਲਤਿ ਜਹਿੰ ਊਚੇ। ਸੁੰਦਰ ਚਹੁੰ ਦਿਸ਼ਿ ਬਨਨੋ ਨਿਹਾਰ॥ਲਪਟੈਂ ਛੁਟਤਿ ਅਧਿਕ ਮਹਿਕਾਰ॥੧੬॥ ਅਧਿਕ ਪ੍ਰਸੰਨ ਭਏ ਪਿਖਿ ਸਾਰੇ। ਅੰਤਰ ਖਾਸਾ ਦੀਨਿ ਉਤਾਰੇ।ਖੁਸ਼ੀ ਕਰੀ ਊਪਰ ਗੁਰਦਾਸ।ਬੈਠੇ ਸਤਿਗੁਰ ਧਰੇ ਹੁਲਾਸ॥ ੧੭॥ਸਿਖ ਸੰਗਤਿ ਬੈਠੇ ਤਿਸ ਥਾਨਿ।ਗੁਰ ਕੇ ਚਹੁੰਦਿਸ਼ਿ ਲਗਨੋ ਦਿਵਾਨ। ਸਮੁਖ ਸਥਾਨ ਨੰਮ੍ਰ ਕੁਛ ਨੀਰ॥ ਤਿਸ ਪਿਖਿ ਬੋਲੇ ਸਤਿਗੁਰ ਧੀਰ॥੧੮॥ 'ਨਿਜ ਦਾਸਨਿ ਕੇ ਹਿਤ ਕੱਲਯਾਨ। ਅਲਪ ਰਚਹੁ ਸਰ ਸੁੰਦਰ ਥਾਨ। ਜਿਤਿਕ ਨਿਕਾਸਹਿੰ ਕਾਰ ਇਹਾਂ ਕੀ।ਤਿਤਿਕ ਮਲਿਨਤਾ[4] ਨਾਸਹਿਤਾਂਕੀ॥ ੧੯॥ਸੇਵਾ ਕਰਹਿ ਤੀਰਥਨਿ ਕੇਰੀ। ਦੁਹਿ ਲੋਕਨਿ ਲਹਿ ਸ਼ੁਯ ਘਨੇਰੀ'। ਸ਼੍ਰੀ ਅਰਜਨ ਕੋ ਸੁਨਿ ਫੁਰਮਾਵਨਿ। ਸੰਗਤਿ ਉਠੀ ਕਾਰ ਨਿਕਸਾਵਨਿ ॥ ੨੦ ॥ ਏਕ ਜਾਮ ਲੌ ਕਰੀ ਨਿਕਾਸਨਿ। ਰਚਨੋ ਅਲਪ ਸਰ ਮਿਲਿ ਬਹੁ

---

[1]ਪ੍ਰਬੀਨ ਭਾਉ ਵਾਲੇ ਸ਼੍ਰੀ ਗੁਰੂ ਅਰਜਨ ਦੇਵ ਜੀ। [2]ਜੋਰ ਨਾਲ (ਅ) ਜੋਟੀਆਂ ਦੇ ਸ਼ਬਦ ਪੜ੍ਹਨੇ, ਅਰਥਾਤ ਗੌਣ ਵਾਲਿਆਂ ਦੇ ਦੋ ਹਿੱਸੇ ਹੋ ਜਾਣੇ ਇੱਕ ਨੇ ਪਹਿਲੋਂ ਦੂਏ ਨੇ ਅਗਰ ਓਸ ਨੂੰ ਫੇਰ ਗਾਉਣਾ। [3]ਪਤਿਆਂ ਸਮੇਤ ਪਿੱਪਲ। [4](ਪਾਪਾਂ ਰੂਪੀ) ਮੈਲ।

ਦਾਸਨਿ। ਪਿਖਿ ਸੰਧਯਾ ਸਭਿ ਗੁਰੂ[1] ਹਟਾਏ। ਸੰਗਤਿ ਥਿਤਿ ਹੁਇ ਬਾਕ ਅਲਾਏ॥੨੧॥'ਸ਼੍ਰੀ ਗੁਰ ਜੀ ਤੀਰਥ ਇਸ ਕੇਰਾ।ਧਰਹੁ ਨਾਮ ਹੁਇ ਬਿਦਤ ਬਡੇਰਾ'।ਸੁਨਿ ਬੁੱਢੇ ਕੋ ਬੂਝਨ ਠਾਨਾ।'ਕੌਨ ਨਾਮ ਇਸ ਕਰਹਿੰ ਬਖਾਨਾ? ॥੨੨॥ਹੁਇ ਸਾਰਥ[2]ਫਲਦਾਯਕ ਭਾਰੀ।ਮੱਜਤਿ ਅਘ ਕੀ ਮੈਲ ਉਤਾਰੀ[3]। 'ਸ਼੍ਰੀ ਗੁਰ ਤੁਮ ਸਰਬੱਗਯ ਬਿਸਾਲਾ। ਲਖਹੁ ਬ੍ਰਿਤਾਂਤ ਜੁ ਹੁਇ ਤ੍ਰੈ ਕਾਲਾ ॥੨੩॥ ਰਾਵਰਿ ਅਛਤਿ ਨ ਸਮਰਥ ਕਾਹੂ।ਧਰਹੁ ਨਾਮ ਜਿਮ ਹੁਇ ਮਨ ਮਾਂਹੂ'। ਸ਼੍ਰੀ ਅਰਜਨ ਸਭਿ ਸੁਨਤਿ ਉਚਾਰਾ। 'ਪੰਚਬਟੀ ਥਿਤ ਰਾਮ ਉਦਾਰਾ॥੨੪॥ਇਹਾਂ ਰਾਮ ਕੋ ਨਾਮ ਸੁ ਬਾਸਾ[4]।ਰਚਹਿੰ ਗ੍ਰੰਥ ਸਾਹਿਬ ਸੁਖ ਰਾਸਾ।ਨਾਮ ਸੁ ਨਾਮੀ ਭੇਦ ਨ ਕੋਈ।ਏਕ ਰੂਪ ਜਾਨਤਿ ਸਭਿ ਲੋਈ॥੨੫॥ ਰਾਮਨਾਮ ਕੀ ਮਹਿਮਾ ਮਹਾਂ।ਰਚਹਿੰ ਗ੍ਰੰਥ ਸਾਹਿਬ ਜੀ ਇਹਾਂ।ਯਾਂਤੇ ਨਾਮ ਰਾਮਸਰ* ਹੋਵਾ। ਪਾਤਕ ਘਾਤਕ ਮੱਜਤਿ ਜੋਵਾ[5]॥ ੨੬ ॥ ਸੁਨਿ ਸੰਗਤਿ

[1]ਸਭ (ਦਾਸਾਂ) ਨੂੰ ਗੁਰੂ ਜੀ ਨੇ। [2]ਸਹਿਤ ਅਰਥ ਦੇ। [3]ਉਤਾਰੇ। [4]ਰਾਮ ਦਾ ਨਾਮ ਵਸਿਆ ਹੈ। [5]ਦਰਸ਼ਨ ਤੇ ਇਸ਼ਨਾਨ ਤੋਂ ਪਾਪਾਂ ਦਾ ਨਾਸ਼ ਕਰਤਾ ਹੈ [ਜੋਵਾ=ਦਰਸ਼ਨ]। (ਅ) ਇਸ਼ਨਾਨ ਕਰਦਿਆਂ ਪਾਪਾਂ ਦਾ ਨਾਸ਼ ਕਰਤਾ ਦੇਖਿਆ।

*ਅੱਗੇ ਚੱਲਕੇ ਅੰਕ ੨੭ ਦੇ ਪਿੱਛੋਂ ਕਵਿ ਜੀ ਉਹ ਸ਼ਬਦ ਦੇਂਦੇ ਹਨ ਜਿਸ ਵਿੱਚ ਰਾਮਸਰ ਦਾ ਜ਼ਿਕਰ ਹੈ, ਉਥੇ ਪੰਚਬਟੀ ਤੇ ਰਾਮ ਚੰਦ੍ ਜੀ ਦਾ ਕੋਈ ਵਰਣਨ ਯਾ ਰੂਪਕ ਨਹੀਂ ਹੈ। ਇਹ ਦ੍ਰਿਸ਼ਟਾਂਤ ਕਵਿ ਜੀਦੀ ਅਪਣੀ ਕਾਵ੍ਯ ਸ਼ਾਰਦਾ ਦੇ ਚਮਤਕਾਰ ਹਨ। ਸਤਿਗੁਰੂ ਜੀ ਇਸ 'ਰਾਮ' ਦੇ ਤਾਂ ਉਪਾਸਕ ਸਨ:-'ਰਮਤ ਰਾਮੁ ਸਭ ਰਹਿਓ ਸਮਾਇ' ॥..... 'ਰਾਮ ਰਾਮ ਵੀਸਰਿ ਨਹੀ ਜਾਇ' ॥ [ਕੇਦ ਮਃ ੫] ਪਰ ਪੰਚਬਟੀ ਦੇ ਸ਼੍ਰੀ ਰਾਮ ਦੇ ਉਪਾਸਕ ਨਹੀਂ ਸਨ, ਯਥਾ-'ਹੋਰਿ ਕੇਤੇ ਰਾਮ ਰਦਾਲ' ॥ ਅਸਲ ਕਾਰਣ ਇਹ ਹੈ ਕਿ ਜੋ ਨਗਰੀ ਵਸਾਈ ਸੀ ਜਿਸਦਾ ਨਾਮ ਹੁਣ ਅੰਮ੍ਰਿਤਸਰ ਹੈ ਉਸਦਾ ਤਦੋਂ ਨਾਮ ਸੀ ਰਾਮਦਾਸ ਚਕ, ਰਾਮਦਾਸ ਪੁਰ, ਸ਼੍ਰੀ ਗੁਰੂ ਰਾਮਦਾਸ ਜੀ ਦੇ ਨਾਮ ਤੇ-ਯਥਾ 'ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ' ॥ ਸਰੋਵਰ ਦਾ ਨਾਮ 'ਸ਼੍ਰੀ ਅੰਮ੍ਰਿਤਸਰ' ਧਰਿਆ ਸੀ, ਤੇ ਸਰੋਵਰ ਦੇ ਵਿਚਲੇ ਮੰਦਰ ਦਾ ਨਾਮ ਹਰਿਮੰਦਰ ਰਖਿਆ ਸੀ। ਇਸ ਨਵੇਂ ਭਲਾ ਦਾਨਾਮ ਅਪਣੇ ਪਿਤਾ ਜੀਦੇ ਨਾਮ ਤੇ ਹੀ 'ਰਾਮਸਰ' ਰੱਖਿਆ ਸੀ। 'ਅੰਮ੍ਰਿਤਸਰ' ਨੂੰ ਕਈ ਵੇਰ ਗੁਰੂ ਜੀ 'ਰਾਮਦਾਸ ਸਰੋਵਰ' ਭੀ ਕਹਿੰਦੇ ਸਨ, ਪਰ ਇਹ ਅੰਮ੍ਰਿਤਸਰ ਦਾ ਦੂਸਰਾ ਨਾਮ ਅਰਥਾਤ ਸੰਕੇਤਕ ਸੰਗ੍ਯਾ ਪਦ ਹੋਕੇ ਨਹੀਂ ਵਰਤੀਂਦਾ ਸੀ, ਸਗੋਂ ਇਹ ਯੌਗਕ ਪਦ ਸੀ ਤੇ ਵਿਸ਼ੇਸ਼ਨ ਹੋਕੇ ਵਰਤਿਆ ਜਾਂਦਾ ਸੀ, ਜਿਸਦਾ ਅਰਥ ਹੁੰਦਾ ਸੀ ਉਹ ਸਰੋਵਰ ਜੋ ਸ਼੍ਰੀ ਗੁਰੂ ਰਾਮਦਾਸ ਜੀ ਨੇ ਅਰੰਭਿਆ ਸੀ। ਯਥਾ:- 'ਸੰਤਹੁ ਰਾਮ ਦਾਸ ਸਰੋਵਰੁ ਨੀਕਾ' ਆਦਿ। ਅੰਮ੍ਰਿਤਸਰ ਨਾਮ ਤੀਸਰੀ ਪਾਤਸ਼ਾਹੀ ਨੇ ਦਿੱਤਾ ਸੀ, ਤੇ ਆਪ ਨੇ ਹੀ ਸ਼੍ਰੀ ਗੁਰੂ ਰਾਮਦਾਸ ਜੀ ਨੂੰ ਇਥੇ ਸਰੋਵਰ ਰਚਣ ਦੀ

[ਬਾਕੀ ਟੁਕ ਫੇਰੇ ਅਗਲੇ ਪੰਕਿ ਦੇ ਹੇਠ]

ਸਗਰੀ ਹਰਖਾਈ।ਹਾਥ ਜੋਰਿ ਕਰਿ ਗ੍ਰੀਵ ਨਿਵਾਈ। ਤਿਸ ਪਰਿਥਾਇ ਸਬਦ ਗੁਰ ਕੀਨਾ। ਨਾਮ ਮਹਾਤਮ ਕੋ ਧਰਿ ਦੀਨਾ॥੨੭॥ ਸ੍ਰੀ ਮੁਖਵਾਕ ॥

ਗਉੜੀ ਮਹਲਾ ੫ ॥ ਨਿਤ ਪ੍ਰਤਿ ਨਾਵਣੁ ਰਾਮਸਰਿ ਕੀਜੈ ॥ ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ॥ ੧ ॥ ਰਹਾਉ ॥ ਨਿਰਮਲ ਉਦਕੁ ਗੋਵਿੰਦ ਕਾ ਨਾਮ ॥ ਮਜਨੁ ਕਰਤ ਪੂਰਨ ਸਭਿ ਕਾਮ ॥੧॥ ਸੰਤ ਸੰਗਿ ਤਹ ਗੋਸਟਿ ਹੋਇ॥ ਕੋਟਿ ਜਨਮ ਕੇ ਕਿਲਵਿਖ ਖੋਇ ॥ ੨ ॥ ਸਿਮਰਹਿ ਸਾਧ ਕਰਹਿ ਆਨੰਦੁ ॥ ਮਨਿ ਤਨਿ ਰਵਿਆ ਪਰਮਾਨੰਦੁ ॥ ੩ ॥ ਜਿਸਹਿ ਪਰਾਪਤਿ ਹਰਿ ਚਰਨ ਨਿਧਾਨ ॥ ਨਾਨਕ ਦਾਸ ਤਿਸਹਿ ਕੁਰਬਾਨ ॥ ੪ ॥ ੬੫ ॥ ੧੬੪ ॥

ਚੌਪਈ ॥ 'ਮੱਜਤਿ ਜਲ ਇਹ ਸ਼ਬਦ ਪਠੰਤਾ। ਤਿਸ ਤੀਰਥ ਕੋ ਫਲ ਸੁ ਲਹੰਤਾ'।ਸੁਨਿਕੈ ਸੰਗਤਿ ਥਾਕ ਬਿਲਾਸੋ।ਮਸਤਕ ਟੇਕਤਿ ਪਰਮ ਹੁਲਾਸੋ॥ ੨੮॥ ਸਤਿਗੁਰ ਆਗਯਾ ਸਭਿ ਕੋ ਦਈ।'ਦਿਨਮਣਿ' ਅਥਵੋ ਨਿਸਾ ਅਬਿ ਭਈ। ਸ਼੍ਰੀ ਹਰਿ ਗੋਬਿੰਦ ਕੇ ਸੰਗ ਜਾਵਹੁ। ਗਮਨਹੁ ਨਗਰ ਬਿਖੈ ਸੁਖ ਪਾਵਹੁ'॥੨੯॥ਬਿਦਾ ਕਰੇ ਸਭਿ ਸੋਂ ਇਮ ਕਹਯੋ। ਢਿਗ ਗੁਰਦਾਸੁ ਰੁ ਬੁੱਢਾ ਰਹਯੋ।ਸ਼੍ਰੀ ਹਰਿ ਗੋਬਿੰਦੁ ਚੰਦ ਨਿਕੇਤ'। ਸਦਨ ਪ੍ਰਵੇਸ਼ੇ ਸਭਿਨਿ ਸਮੇਤ। ॥੩੦॥ਕਰਿ ਬੰਦਨ ਸਭਿ ਅਪਨੇ ਧਾਮ।ਗਏ ਸਿੱਖਨ ਕੀਨਸਿ ਬਿਸਰਾਮ।ਸ਼੍ਰੀ ਅਰਜਨ ਡੇਰੇ ਮਹਿੰ ਰਹੇ।ਜਿਨ ਦਰਸ਼ਨ ਦੁਖ ਦਾਰਿਦ ਦਹੇ॥੩੧॥ ਸੇਵਕ ਕਿਤਿਕ ਰਹੇ ਹਿਤ ਸੇਵ।ਅਹੈਂ ਸਮੀਪੀ ਜੇ ਗੁਰਦੇਵ। ਸੁਪਕਾਰ ਕਰਿ ਤਜਾਰ ਅਹਾਰੇ। ਕੀਨਿ ਸੁਨਾਵਨਿ ਖਰੋ ਅਗਾਰੇ ॥ ੩੨ ॥ ਆਇਸੁ ਲੇ ਕਰਿ ਚਾਰ ਮਝਾਰਾ। ਕੀਨਿ ਪਰੋਸਨਿ ਰੁਚਿਰ ਅਹਾਰਾ। ਸ਼੍ਰੀ ਗੁਰ ਕੋ ਤਬਿ ਜਾਇ ਅਚਾਯੋ। ਪਾਛੇ ਸਭਿ ਸਿੱਖਨਿ ਮੁਖ ਪਾਯੋ॥੩੩॥ਬੀਤੀ ਜਾਮਨਿ ਘਟਿਕਾ ਚਾਰੀ। ਨਿਕਟਿ ਹੋਇ ਗੁਰਦਾਸ ਉਚਾਰੀ। 'ਸੁਨਹੁ ਕ੍ਰਿਪਾਲ ਸਘਨ ਬਨ

---

[1]ਸੂਰਜ। [2]ਚੰਦ ਨਿਕੇਤ=ਸੀਤਲਤਾ ਦਾ ਘਰ, (ਅ) ਚੰਦਨ ਕੇਤੁ=ਚੰਦਨ ਦੀ ਧ੍ਵਜਾ।

[ਪਿਛਲੇ ਪੰਨੇ ਦੀ ਬਾਕੀ ਟੂਕ]

ਆਗਿਆ ਦਿੱਤੀ ਸੀ, ਨਿਸ਼ਾਨ, ਪਤੇ ਤੇ ਲੱਛਣ ਦੱਸੇ ਸਨ। ਅਸਲ ਵਿਚ ਗੁਰੂ ਨਾਨਕ ਦੇਵ ਜੀ ਨੇ ਇਸ ਟਿਕਾਣੇ ਸਥਾਨ ਸਰੋਵਰ ਰਚਣ ਦੀ ਆਗਿਆ ਦੂਸਰੇ ਸਾਹਿਬਾਂ ਨੂੰ ਦਿੱਤੀ ਤੇ ਉਨ੍ਹਾਂ ਤੀਸਰੇ ਸਾਹਿਬਾਂ ਨੂੰ, ਪੁਰਾਤਨ ਇਤਿਹਾਸ ਵਿਚ ਇਸ ਪ੍ਰਕਾਰ ਹੈ। ਸੋ ਅੰਮ੍ਰਿਤਸਰ ਨਾਮ ਆਦਿ ਸਾਹਿਬਾਂ ਦਾ ਦਿੱਤਾ ਹੋਇਆ ਹੋਵੇ ਤਾਂ ਅਚਰਜ ਨਹੀਂ। ਜਾਪਦਾ ਹੈ ਕਿ ਸੁਲਤਾਨ ਪੁਰੋਂ ਉੱਠਕੇ ਸੈਦ ਪੁਰ ਨੂੰ ਜਾਂਦੇ ਹੋਏ ਤੇ ਫੇਰ ਕਰਤਾਰ ਪੁਰੋਂ ਬਹੁਤ ਵੇਰ ਆਦਿ ਗੁਰੂ ਜੀ ਏਥੇ ਆਕੇ ਇਕਾਂਤ ਵਾਸਾ ਕਰਦੇ ਰਹੇ ਹਨ (ਵੇਖੋ ਰਾਸ ੨ ਦਿਏ ਅੰਸੂ ੧੧, ਅੰਕ ੪੩ ਤੇ ਅੰਸੂ ੩੦ ਅੰਕ ੭ ਦੀਆਂ ਹੇਠਲੀਆਂ ਟੂਕਾਂ)।

ਮਹਾਂ। ਸਸਿਕਰ[1] ਭੀ ਨਹਿੰ ਪ੍ਰਵਿਸ਼ਹਿ ਇਹਾਂ॥੩੪॥ਰਾਮਚੰਦ ਜਿਮ ਕਾਨਨ ਸੇਵਾ[2]।ਭਈ ਜਾਮਨੀ ਤੁਮ ਗਤਿ ਏਵ॥ ਬਾਂਛਤਿ ਜਥਾ ਇਕਾਂਕੀ ਹੋਵਨਿ । ਤਥਾ ਸਥਲ ਇਹ ਕੀਨਸਿ ਜੋਵਨਿ॥੩੫॥ਕਮਲਾਸਨ ਤੁਮਰੋ ਹਿਤ ਜਾਨਿ। ਪ੍ਰਥਮ ਰਚਜੋ ਇਹ ਰੁਚਿਰ ਸਥਾਨ[3]। ਕਹਤਿ ਗੁਰੂ[4]ਸੁਨ ਹੋ ਗੁਰਦਾਸ !। ਮਹਿਮਾ ਇਸ ਥਲ ਮਹਾਂ ਪ੍ਰਕਾਸ਼[5]॥੩੬॥ ਰਚਨਾ ਅਨਿਕ ਭਾਂਤਿ ਕੀ ਹੋਵੈ। ਪ੍ਰਗਟੈ ਗੁਰ ਪ੍ਰਤਾਪ ਰਿਪੁ ਖੋਵੈ[6]।ਇਸ ਪ੍ਰਕਾਰ ਕਹਿ ਬਚ ਅਕਲੰਕ।ਭਏ ਅਰੂਢਨਿ ਰੁਚਿਰ ਪ੍ਰਯੰਕ ॥੩੭॥ਆਸਤਰਨ[7]ਬਰ ਬਿਸਦ ਬਿਸਾਲੇ। ਸੇਜ-ਬੇਦ ਸੁੰਦਰ ਦੁਤਿਵਾਲੇ। ਚਮਕਤਿ ਜਥਾ ਚਾਂਦਨੀ ਅੰਬਰ[8]। ਤਥਾ ਲੀਨਿ ਊਪਰ ਸੁਭ ਅੰਬਰ॥੩੮॥ਪੌਢਿ ਜਥਾ ਸੁਖ ਸੁਪਤਿ ਕ੍ਰਿਪਾਲ।ਜਾਮ ਜਾਮਨੀ ਰਹਿ ਜਿਸ ਕਾਲ।ਸੌਚ ਸ਼ਨਾਨ ਕੀਨਿ ਪੁਨ ਧਯਾਨ।ਸ਼੍ਰੀਨਾਨਕਕੋ ਸੁਮਰਨਿ ਠਾਨ॥੩੯॥ਅਰਨੋਦਯ[9] ਹੋਯਹੁ ਲਖਿ ਭਾਸੁ। ਢਿਗ ਹਕਾਰਿ ਬੁੱਢਾ ਗੁਰ-ਦਾਸੁ। ਕਹਜੋ ਮਨੋਰਥ ਆਪਨਿ ਜੀ ਕਾ। ਜਿਸ ਤੇ ਹੋਇ ਸਭਿਨਿ ਕੋ ਨੀਕਾ ॥੪੦॥ [10]ਹੋਨ ਇਕਾਕੀ ਹਮ ਅਬਿ ਚਾਹਤਿ । ਹਿਤ ਦਰਸ਼ਨ ਸਭਿ ਸਿੱਖਨ ਉਮਾਹਤਿ।ਯਾਂਤੇ ਸਾਹਿਬ ਬੁੱਢਾ ਜਾਵਉ।ਸਭਿ ਸੰਗਤਿ ਕੋ ਤਹਾਂ ਟਿਕਾਵਉ ॥੪੧॥ਸੁਧਾ ਸਰੋਵਰ ਬਰ ਹਰਿ ਮੰਦਿਰ।ਪਠਹੁ ਸੁਨਹੁ ਸੁੰਦਰਤਿਸ ਅੰਦਰ। ਹਮਰੇ ਦਰਸ਼ਨ ਸਮਸਰ ਜਾਨਹੁ । ਨਹਿੰ ਸੰਸੈ ਇਸ ਮੈਂ ਕੁਛ ਠਾਨਹੁ ॥ ੪੨॥ਆਪ ਰਹਹੁ ਤੁਮ ਤਿਹ ਠਾਂ ਜਾਇ।ਸਭਿ ਸੰਗਤਿ ਰਾਖਹੁ ਅਟਕਾਇ। ਮਨ ਬਾਂਛਤਿ ਸਿੱਖਨਿ ਕੋ ਦੀਜਹਿ । ਹਮਰੇ ਸਮਸਰ ਸਕਲ[11] ਕਰੀਜਹਿ ॥ ੪੩॥ ਕਾਰ ਸਮਸਤ[12]ਤੋਰਬੋ ਕਰਨੀ। ਸਭਿ ਸੰਗਤਿ ਕੋ ਧੀਰਜ ਧਰਨੀ[13] । ਆਇਸੁ ਮਾਨਿ ਜੋਰ ਕਰਿ ਹਾਥ । ਸੀਸ ਚਰਨ ਧਰਿ ਪ੍ਰੇਮ ਕਿ ਸਾਥ॥੪੪॥ ਬੁੱਢਾ ਤਬਿ ਚਲਿ ਕਰਿ ਪੁਰਿ ਆਯੋ।ਸਿਖ ਸੰਗਤਿ ਕੋ ਹੁਕਮ ਸੁਨਾਯੋ।ਜਿਮ ਸ਼੍ਰੀ ਅਰਜਨ ਆਗਜਾ ਦਈ। ਤਿਸੀ ਰੀਤਿ ਨਿਸ ਦਿਨ ਕ੍ਰਿਤ ਕਈ॥੪੫॥ ਸਭਿ ਸੰਗਤਿ ਅੰਮ੍ਰਿਤਸਰ ਨਾਵੈ।ਦਰਸਨ ਸ਼੍ਰੀ ਹਰਿਮੰਦਰ ਜਾਵੈ । ਮੇਲਿ[14] ਕੀਰਤਨ ਹੋਤਿ ਬਿਸਾਲਾ । ਬੈਠਹਿ ਬੁੱਢਾ ਬਿਚ ਸਭਿ ਕਾਲਾ ॥ ੪੬ ॥

---

[1]ਚੰਦ੍ਰਮਾਂ ਦੀ ਕਿਰਨ । [2]ਬਨ ਨੂੰ ਸੇਵਿਆ ਭਾਵ ਬਨਾਂ ਵਿਚ ਰਹੇ ਸੋ। [3]ਪ੍ਰਗਟ ਹੋਵੇਗੀ।[4]ਗੁਰੂ ਦਾ ਪ੍ਰਤਾਪ ਪ੍ਰਗਟੇਗਾ ਤੇ ਸ਼ੱਤ੍ਰੂ ਦਾ ਨਾਸ਼ ਹੋਵੇਗਾ । ਇਹ ਭਵਿੱਖਤ ਵਾਕ ਓਦੋਂ ਪੂਰੇ ਹੋਏ ਜਦੋਂ ਬੇਦੀ ਰਾਮਰੌਣੀ ਖਾਲਸੇ ਨੇ ਸਾਜੀ ਤੇ ਮਗਰੋਂ ਰਾਮਗੜ੍ਹ ਬਣਾਯਾ,ਤਦੋਂ ਕਈਵੇਰ ਦੁਸ਼ਮਨ ਦਲ ਹਾਰ ਖਾਕੇ ਇਥੋਂ ਗਏ । [5]ਵਿਛੋਨਾ [ਸੰਸਃ,ਆਸ੍ਤ੍ਰਣ] । [6]ਆਕਾਸ਼ ਵਿਚ ਚਾਂਦਨੀ । [7]ਪਹੁਫੁਟਾਲਾ । [8]ਸਾਡੇ ਫਾਲੂ ਸਾਰੀ (ਗੀਤੀ),[9]ਸਾਰਾ ਕੰਮ । [10]ਮਿਲਕੇ । ਕੀਰਤਨ ਤੇ ਮੇਲ=ਸੰਗਤਦਾ ਇਕੱਠ ।

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਰਾਮਸਰ ਹੋਨ' ਪ੍ਰਸੰਗ ਬਰਨਨੰ ਨਾਮ ਚੱਤ੍ਵਾਰਿੰਸਤੀ ਅੰਸੂ ॥ ੪੦ ॥

੪੧. [ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਦੀ ਲਿਖਾਈ]।

ਦੋਹਰਾ॥ ਨਿਕਟ ਰਹਨਿ ਗੁਰਦਾਸ ਇਕ ਲਿਖਨਿ ਸੁਨਨਿ ਕੋ ਹੇਤੁ।ਕੋਤਿਕ ਸੇਵਕ ਅਪਰ ਜੇ ਬੈਠਹਿਂ ਹੋਹਿ ਸੁਚੇਤ ॥੧॥ ਚੌਪਈ॥ ਨਿਕਟ ਨ ਪਹੁੰਚਹਿਂ ਬਿਨਾ ਬੁਲਾਏ। ਚਹੁੰਦਿਸ਼ਿ ਬੈਠੇ ਕਰਿ ਚੁਕਸਾਏ। ਜੋ ਮਾਨਵ ਆਵਹਿਂ ਅਨਜਾਨੇ। ਬਰਜਹਿਂ ਤਿਨਹਿਂ ਨ ਢਿਗ ਦੇਂ ਜਾਨੇ ॥੨॥ ਇਮ ਏਕਾਕੀ ਹ੍ਵੈ ਗੁਰ ਪੂਰੇ। ਭਏ ਗੁਰਦਾਸ ਹਕਾਰਿ ਹਦੂਰੇ। ਨਿਕਟ ਬਿਠਾਇ ਮਨੋਰਥ ਭਾਖਾ।[1]ਸੁਨਿਭਾਈ ਹਮਰੀ ਅਭਿਲਾਖਾ॥੩॥ਰਚਹੁ ਗ੍ਰੰਥਕੀ ਬੀੜ ਉਦਾਰੀ। ਲਿਖਿ ਅੱਖਰ ਗੁਰਮੁਖੀ ਮਝਾਰੀ। ਸ਼੍ਰੀ ਨਾਨਕ ਪੱਟੀ ਜੁ ਬਨਾਈ। ਪੈਂਤੀ ਅੱਖਰ ਕਰੇ ਸੁਹਾਈ ॥੪॥ ਤਿਨ ਮਹਿਂ ਲਿਖਹੁ ਸਰਬ ਗੁਰਬਾਨੀ। ਪਠਿਬੇ ਬਿਖੈ ਸੁਖੈਨ ਮਹਾਨੀ।ਜਿਨਕੀ ਬੁੱਧਿਮਹਿਦ ਅਧਿਕਾਈ।ਬਹੁ ਅੱਭ੍ਯਾਸਹਿਂ ਬਿੱਦ੍ਯਾ ਪਾਈ॥੫॥ਬਹੁਤ ਬਰਖਲਗਿ ਪਠਹਿਂ ਬਿਚਾਰਹਿਂ।ਸੋ ਤਬ ਜਾਨਹਿਂ ਸਾਰ ਅਸਾਰਹਿ। ਤਿਸ ਤਤ ਕੋ ਗੁਰਮੁਖੀ ਮਝਾਰੀ।ਲਿਖਹਿਂ ਸੁਗਮ ਸ਼ਰਧਾ[1] ਉਰਧਾਰੀ ॥ ੬ ॥ ਸਹਸਕ੍ਰਿਤ ਅਰ ਤੁਰਕਨਿ ਭਾਸ਼ਾ। ਇਸ ਮਹਿਂ ਲਿਖਿ ਲੈ ਹੈਂ ਬੁਧਿਰਾਸਾ। ਸਭਿ ਉਪਰ ਪਸਰਹਿ ਇਹ ਧਾਈ[2]। ਜਿਮ ਜਲ ਪਰ ਸੁ ਚਿਕਨਤਾ ਪਾਈ[3] ॥ ੭ ॥ ਕਿਰਤ ਕਰਤਿ ਗ੍ਰਹਸਤੀ ਮਤਿ ਥੋਰੀ। ਸੁਗਮ ਪਠਹਿਂ ਬਿਦ੍ਯਾ ਜਿਨ ਲੋਰੀ[4]। ਪ੍ਰਗਟਹਿ ਗਾਂਡੀ ਰਾਹੁ ਬਿਸਾਲਾ। ਚਲਹਿ ਜੁ, ਨਹਿਂ ਭੂਲਹਿ ਕਿਸ ਕਾਲਾ ॥ ੮ ॥ ਲਿਖਹੁ ਗੁਰਮੁਖੀ ਅੱਖਰ ਯਾਂਤੇ। ਸਗਲ ਜਗਤ ਮਹਿਂ ਹੁਇ ਬੱਖ੍ਯਾਤੇ। ਸ਼ਰਧਾਵੰਤੇ ਪਠਹਿਂ ਸੁਖੈਨ। ਜਾਨਹਿਂ ਹਰਿ ਸਿਮਰਨ ਗਤਿ ਦੈਨ[5] ॥ ੯ ॥ ਇਨ ਕੀ ਮਹਿਮਾ ਮਹਾਂ-ਭਿਰਾਮੁ। ਬਿਦਤਹਿ ਜਗ ਗੁਰਮੁਖੀ ਸੁ ਨਾਮੁ। ਦੇਖਹਿਂ ਪਠਹਿਂ ਲਿਖਹਿਂ ਸਨਮਾਨਹਿਂ। ਨਿਜ ਪਾਤਕ ਘਾਤਕ ਹਿਤ ਠਾਨਹਿ[6] ॥੧੦॥ ਚਤੁਰ ਗੁਰੂ ਕੋ ਸ਼ਬਦ ਮੁਕੇਦੋ।ਪਿਖਿ ਪੋਥੀ ਤੁਮ ਲਿਖਹੁਅਨੰਦੋ।ਸਭਿ ਬੇਦਨਿ ਕੋ ਸਾਰ ਨਿਕਾਰਾ*। ਮਥ ਸਾਗਰ ਜਿਮ ਰਤਨ ਉਦਾਰਾ[7] ॥ ੧੧ ॥ ਸ਼੍ਰੀ ਨਾਨਕ ਸ਼੍ਰੀ

---

[1]ਇੱਛਾ। [ਸੰਸ:, ਸ਼ੱਦ੍ਧਾ=ਇੱਛਾ, ਭਰੋਸਾ]। [2]ਦੌੜਕੇ ਫੈਲੇਗੀ। [3]ਜੀਕੂਣ ਪਾਣੀ ਤੇ ਚਿੰਧਜਾਈ ਪਾਈ(ਜਾਵੇ ਤਾਂ ਓਹ ਖਿੱਲਰ ਜਾਂਦੀ ਹੈ)। [4]ਜਿਸ ਨੂੰ ਵਿੱਦ੍ਯਾ ਲੋੜੀਦੀ ਹੈ। [5]ਮੁਕਤੀ ਦਾਤਾ ਹੈ। [6]ਪਾਪ ਨਾਸ਼ ਕਰਤਾ(ਜਾਣਕੇ) ਪ੍ਰੇਮ ਕਰਨਗੇ। [7]ਜਿਵੇਂ ਸ੍ਰੇਸ਼ਟ ਰਤਨ (ਕੱਢੇ ਸਨ)।

*ਇਸ ਲਿਖਾਰ ਦੀ ਟੂਕ ਦੇਖੋ ਅਗਲੇ ਪੰਨੇ ੨੦੮੪ ਦੇ ਹੇਠ।

ਅੰਗਦ ਨਾਮੁ। ਸ੍ਰੀ ਗੁਰ ਅਮਰ ਅਪਰ ਸ਼੍ਰੀ ਰਾਮੁ[1]।ਪ੍ਰਿਥਕ ਪ੍ਰਿਥਕ ਲਿਖਿ ਇਨ ਕੀ ਬਾਨੀ। ਪਠਿ ਕਰਿ ਆਪ ਲੇਹੁ ਪਹਿਚਾਨੀ' ॥੧੨॥ ਸੁਨਿ ਭਾਈ ਗੁਰਦਾਸ ਉਚਾਰੀ।'ਕਹਾ ਬੁੱਧਿ ਪ੍ਰਭੁ ਇਤੀ ਹਮਾਰੀ। ਮੈਂ ਅਲਪੱਗਜ ਜੀਵ ਕਿਮ ਜਾਨੋਂ। ਗੁਰ ਕੀ ਗਿਰਾ ਅਗਮ ਗਤਿ ਮਾਨੋਂ ॥੧੩॥ ਰਿਦਾ ਅਗਾਧ ਅਬਾਧ ਗੰਭੀਰ।ਗਿਰਾ ਰੂਪ ਸੋਈ ਗੁਰ ਧੀਰ। ਬ੍ਰਹਮਾਦਿਕ ਲਖਿ ਸਕੈਂ ਨ ਕੋਊ।ਮੋ ਮਹਿ ਕਹਾਂ ਇਤੀ ਮਤਿ ਹੋਊ॥੧੪॥ਜੋਕਰਿ ਹੋਵਹੁ ਆਪ ਸਹਾਈ। ਲਖਹੁ ਤਿਤਿਕ ਜੋ ਦੇਹੁ ਲਖਾਈ'।ਸੁਨਿ ਪ੍ਰਸੰਨ ਹੁਇ ਬਰ ਕੋ ਦੀਨਾ। ਸ੍ਰੀ ਗੁਰ ਪਰਮ ਕ੍ਰਿਪਾਲ ਪ੍ਰਬੀਨਾ॥੧੫॥ 'ਜਥਾ ਪੁੱਤ੍ਰ ਹੋਵੈ ਘਰ ਬਾਹਰ[2]। ਅੰਤਰ ਮਾਤਾ ਪਿਤਾ ਅਜਾਹਰਿ[3]। ਅਪਰ ਕੁਟੰਬ ਜੁ ਬੋਲਹਿ ਬਾਤੀ। ਜਾਨ ਲੇਹਿ ਬਾਲਕ ਬੱਖਯਾਤੀ ॥ ੧੬ ॥ ਕੋ ਨਰ ਬੂਝਹਿ ਅੰਤਰ ਭੌਨ[4]।–ਕੌਨ ਕੌਨ ਬੋਲਹਿ?ਕਹਿ ਤੌਨ–।ਤਬਿ ਬਾਲਕ ਸੁਨਿ ਜੌਨ ਅਲਾਵੈ। ਪ੍ਰਿਥਕ ਪ੍ਰਿਥਕ ਕਰਿ ਤਾਂਹਿ ਬਤਾਵੈ ॥ ੧੭ ॥–ਇਹ ਮਮ ਪਿਤਾ ਬਾਕ, ਇਹ ਮਾਤਾ। ਇਹ ਭਗਨੀ ਬਚ,ਇਹ ਕਹਿਭ੍ਰਾਤਾ–।ਇਮ ਸਮਝਹਿਰੋਹੁਇ ਸਵਧਾਨ॥ਲਿਖਿ ਗੁਰਬਾਨੀ ਸੁਫਲ ਮਹਾਨਾ'॥੧੮॥ਇਮ ਸੁਨਿ ਕੈ ਭਾਈ ਗੁਰਦਾਸੂ। ਧਰਨੋ ਸੀਸ ਪਗ ਪੰਕਜ ਪਾਸੂ।ਕ੍ਰਿਪਾ ਦ੍ਰਿਸ਼ਟਿ ਗੁਰ ਕੀ ਤਬਿ ਪਾਈ।ਤੀਨ ਕਾਲ

---

[1]ਸ਼੍ਰੀ ਰਾਮਦਾਸ ਜੀ। [2]ਘਰ ਤੋਂ ਬਾਹਰ ਹੋਵੇ ਪੁਤਰ। [3]ਲੁਕੇ ਹੋਏ ਹੋਣ। [4]ਘਰ ਦੇ ਅੰਦਰੋਂ।

ਪੰਨਾ ੨੦੮੩ ਦੇ * ਚਿੰਨ੍ਹ ਵੀ ਟੂਕ:–

*ਵੇਦਾਂ ਨੂੰ ਸਮੁੰਦਰ ਵਾਂਙੂ ਤੇ ਗੁਰਬਾਣੀ ਨੂੰ ਰਤਨ ਵਾਂਙੂ ਕਿਹਾ ਹੈ, ਸਮੁੰਦਰ ਖਾਰਾ ਹੈ ਤੇ ਉਸ ਦਾ ਜਲ ਕੀਮਤੀ ਥੀ ਨਹੀਂ, ਪਰ ਰਤਨ ਹੱਥ ਆ ਗਈ ਸ਼ੈ ਹੈ, ਸੁਹਣੀ ਹੈ ਤੇ ਕੀਮਤੀ ਹੈ। ਪਰੰਤੂ ਜੇ ਇਸ ਦਾ ਅਰਥ ਗੁਰਬਾਣੀ ਨੂੰ ਵੇਦਾਂ ਦਾ ਟੀਕਾ ਮਾਤ੍ਰ ਕਹਿਣਾ ਹੈ ਤਾਂ ਇਹ ਗੁਰਬਾਣੀ ਦੇ ਵਿਰੁੱਧ ਹੈ, ਕਿਉਂਕਿ ਸਤਿਗੁਰੂ ਜੀ ਨੇ ਬਾਣੀ ਨੂੰ ਇਲਹਾਮ, ਅਰਥਾਤ ਵਾਹਿਗੁਰੂ ਵਲੋਂ ਆਈ ਦੱਸਿਆ ਹੈ। ਯਥਾ–'ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ' ॥ 'ਧੁਰ ਕੀ ਬਾਣੀ ਆਈ' ਤਥਾ–'ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰ ਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ' ॥ ਅੰਕ ੧੪ ਵਿਚ ਕਵਿ ਜੀ ਦੱਸਦੇ ਹਨ ਕਿ ਗੁਰੂ ਜੀ ਦੇ ਹਿਰਦੇ ਨੂੰ ਬ੍ਰਹਮਾ ਆਦਿਕ ਲਖ ਨਹੀਂ ਸਕਦੇ, ਤੇ ਬ੍ਰਹਮਾ ਵੇਦਾਂ ਦਾ ਕਰਤਾ ਹੈ, ਸੋ ਗੁਰੂ ਜੀ ਦਾ ਹਿਰਦਾ ਜਿਥੋਂ ਬਾਣੀ ਨਿਕਲੀ ਬ੍ਰਹਮਾ ਦੀ ਸਮਝ ਤੋਂ ਉੱਪਰ ਹੈ, ਫਿਰ ਬਾਣੀ ਵੇਦਾਂ ਦੀ ਸਾਰ ਕੀਕੂੰ ਹੋਈ। ਅੰਕ ੨੫, ੨੬ ਵਿਚ ਕਵਿ ਜੀ ਵੇਦ ਦਾ ਅਰਥ ਕਰਦੇ ਹਨ–ਬ੍ਰਹਮ ਨੂੰ ਜਾਣਨ ਦਾ ਨਾਮ ਵੇਦ ਹੈ, ਸੋ ਬ੍ਰਹਮ ਦਾ ਗਿਆਨ ਜੋ ਹੈ ਉਹ ਗੁਰਬਾਣੀ ਜ਼ਰੂਰ ਹੈ। ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼, ਪੂਰਬਾਰਧ, ਅਧਯਾਯ ੫੨ ਅੰਕ ੨੨, ਵਿਚ ਅਧਯਾ: ੩੭ ਅੰਕ ੫੧ ਤੇ ਇਸੇ ਅੰਸੂ ਦੇ ਅੰਕ ੫੦ ਦੀ ਹੇਠਲੀ ਟੂਕ।

ਗਯਾਤਾ ਹੁਇ ਆਈ॥੧੯॥ਕਾਗਦ ਕੇ ਸੁਧਾਰ ਕਰਿ ਪਤਰੇ।ਰੁਚਿਰ[1]ਪ੍ਰਮਾਨ ਕੀਨਿ ਤਾਂਬ ਕਤਰੇ[2]। ਪਾਇ ਨੀਰ ਸਜਾਹੀ ਕਰਿ ਤਯਾਰੀ। ਗੁਰੁ ਸਿਮਰ ਲੇਖਣ[3]ਕਰ ਧਾਰੀ॥੨੦॥ਸ਼੍ਰੀ ਅਰਜਨ ਪੋਥੀ ਤਬਿ ਖੋਲੀ।ਹੇਤ ਲਿਖਾਵਨਿ ਗਿਰਾ ਅਮੋਲੀ। ਪ੍ਰਥਮ ਸਿਮਰ ਸ਼੍ਰੀ ਨਾਨਕ ਨਾਮੁ।ਨਮੋ ਕੀਨਿ ਧਰਿ ਧਯਾਨ ਭਿਰਾਮੁ ॥ ੨੧ ॥ ਪੁਰਬ ਸ਼੍ਰੀ ਜਪੁਜੀ ਲਿਖਵਾਈ। ਰੁਚਿਰ ਮੰਗਲਾਚਰਨ ਸੁਹਾਈ।ਪੌੜੀ ਸਾਢੇ ਚਾਰ ਉਚਾਰੀ।ਪਾਰ ਬ੍ਰਹਮ ਬਰਨਨ ਸੁਖਕਾਰੀ॥੨੨॥ ਛੋਢ ਬਿਖੈ ਗੁਰ ਮਹਿਮਾਕਹੀ।ਕੀਨਿ ਮੰਗਲਾ ਚਰਨੈ ਸਹੀ।'ਜੇ ਜੁਗ ਚਾਰੇ' ਲਿਖੀ ਸੁ ਫੇਰੇ।ਇਸ ਮਹਿੰ ਭਨਜੋ ਵਿਰਾਗ ਬਡੇਰੇ ॥੨੩॥ ਸ਼ੂਵਨ ਮਹਾਤਮ ਚਾਰ ਮਝਾਰੀ[4]।ਪੁਨਹਿ ਮਨਨ ਭਾਖਨੋ ਬਿਚ ਚਾਰੀ।ਨਿੱਧਨਾਸਨ[5]'ਪੰਚੇ ਪਰਵਾਨ'।ਇਸ ਮਹਿੰ ਨੀਕੇ ਕੀਨਿ ਬਖਾਨ॥੨੪॥ 'ਤੂੰ ਸਦਾ ਸਲਾਮਤਿ ਨਿਰੰਕਾਰ'। ਸਾਖਯਾਤ ਪਰ ਇਹ ਤੁਕ ਚਾਰ[6]। ਇਹ ਕ੍ਰਮ ਪ੍ਰਿਥਮੈ ਬਰਨਨ ਕਰਜੋ।ਜਪ ਅਰੁ ਬੇਦ ਅਰਥ ਇਕ ਧਰਜੋ॥੨੫॥ ਬ੍ਰਹਮ ਜਾਨਿਬੈ ਕੋ ਇਹ ਨਾਮੁ*।ਦੋਨਹੁ ਪਦ ਸਮਸਰ ਅਭਿਰਾਮੁ।ਯਾਂਤੇ ਪ੍ਰਥਮ ਨਾਮ'ਜਪੁ'ਰਾਖਜੋ। ਸਭਿ ਗੁਰਬਾਲੀ ਕੋ ਇਹ ਭਾਖਜੋ[7]॥੨੬॥ਕਹਿ ਲਗ ਕਹੋਂ ਮਹਾਤਮ ਬਾਨੀ।

---

[1]ਸੁੰਦਰ। [2]ਇਕ ਅੰਦਾਜ਼ੇ ਦੇ ਕੀਤੇ ਕਤਰਕੇ। [3]ਕਲਮ। [4]ਚਾਰ (ਪੌੜੀਆਂ) ਵਿਚ। [5]'ਪੰਚ ਪਰਵਾਨ' ਅਤੇ 'ਅਸੰਖ' ਦੀਆਂ ਤਿੰਨ ਪਉੜੀਆਂ ਤੇ ਇਨ੍ਹਾਂ ਦੇ ਅੰਤ ਵਾਲੀ ਤੁਕ ਬ੍ਰਹਮ ਦੀ ਸਾਖਜਾਤਕਾਰਤਾ ਪਰ ਹੈ। [6]ਸਾਰੀ ਗੁਰਬਾਣੀ (ਭਾਵ ਜਿਤਨੀ ਜਪੁਜੀ ਸਾਹਿਬ ਵਿਚ ਹੈ) ਦਾ ਨਾਮ ਇਹ 'ਜਪ' ਕਥਨ ਕੀਤਾ।

*ਕਵਿ ਜੀ ਦੱਸਦੇ ਹਨ ਕਿ ਪਦ ਜਪੁ ਅਤੇ ਵੇਦ ਦਾ ਇਕੋ ਅਰਥ ਹੈ, ਅਰ ਉਹ ਅਰਥ ਹੈ=ਬ੍ਰਹਮ ਨੂੰ ਜਾਣਨਾ। ਵੇਦ ਸੰਸਕ੍ਰਿਤ ਪਦ ਹੈ, ਇਸ ਦਾ ਧਾਤੂ ਹੈ ਵਿਦ੍=ਜਾਣਨਾ। ਵੇਦ=ਗਯਾਨ, ਬ੍ਰਹਮ ਗਿਆਨ। ਕਵੀ ਜੀ ਆਪਣੇ ਜਪੁਜੀ ਦੇ ਟੀਕੇ ਵਿਚ ਪਦ-ਜਪ-ਦੇ ਅਰਥ ਐਉਂ ਲਿਖਦੇ ਹਨ:-ਜਪ=ਜਾਨ ਪਾਰਬ੍ਰਹਮ ਕੋ ਸਰੂਪ ਕੋ, (ਸਫਾ ੧੬)। ਪੁਨਾ, ਜਪ=ਜਾਣ ਆਪਨੇ ਸਰੂਪ ਕੋ (ਸਫਾ ੧੭)। ਇਸ ਜਪ ਪਦ ਨੂੰ ਕਵਿ ਜੀ ਨੇ ਸੰਸਕ੍ਰਿਤ ਪਦ-ਭਯ-ਦਾ ਪੰਜਾਬੀ ਰੂਪ ਸਮਝਿਆ ਹੈ, ਇਸ ਪਦ 'ਗਜਪ' ਦਾ ਅਰਥ ਹੈ=ਜਾਣਨਾ। 'ਗਜਪ' ਦਾ ਧਾਤੂ ਹੈ। ਗਜ=ਜਾਣਨਾ। 'ਜਪ' ਤੇ 'ਗਜਪ' ਵਿਚ ਫਰਕ ਨਹੀਂ ਸਮਝਣਾ ਚਾਹੀਏ, ਕਿਉਂਕਿ ਸੰਸਕ੍ਰਿਤ ਦਾ ਜ਼ ਅੱਖਰ ਪੰਜਾਬੀ ਵਿਚ 'ਗ' ਕਰਕੇ ਲਿਖੀ ਦਾ ਹੈ, ਪਰੰਤੂ ਇਸ ਦਾ ਉਚਾਰਨ 'ਗਰੋ' ਨਾਲ ਠੀਕ ਨਹੀਂ, ਕਿਉਂਕਿ 'ਜ' ਤੇ 'ਵ' ਦੇ ਮੇਲ ਤੋਂ ਜ਼ ਅੱਖਰ ਬਣਿਆ ਹੈ ਤੇ ਇਸ ਦਾ ਉਚਾਰਨ 'ਜ' ਤੇ 'ਵ' ਤੋਂ ਵਖਰਾ ਨੱਕ ਵਿਚ ਬੋਲੇ ਜਾਣ ਵਾਲੇ ਜੱਜੇ ਵਾਂਙੂ ਹੈ, ਸੋ ਪੰਜਾਬੀ ਦਾ ਜਪ ਤੇ ਸੰਸਕ੍ਰਿਤ ਦਾ ਰੂਪ ਬਹੁਤ ਨੇੜੇ ਦੀ ਉਚਾਰਣ ਦੀ ਸਾਂਝ ਰੱਖਦੇ ਹਨ, (ਜੁਪ, ਜਪ) ਇਸ ਤਰ੍ਹਾਂ 'ਜਪ' ਤੇ 'ਵੇਦ' ਪਦ ਦੇ ਅਰਥ ਹਨ=ਜਾਣਨਾ।

ਜੋ ਸਭਿ ਕੀ ਸਿਰਮੌਰ ਬਖਾਨੀ। ਅਪਰ ਨ ਉੱਤਮ ਜਿਸ ਤੇ ਕੋਈ। ਅਰੁ ਸੁਖੇਨ ਹੀ ਪ੍ਰਾਪਤਿ ਹੋਈ॥੨੭॥ਪ੍ਰਥਮ ਰਾਗ ਸ਼੍ਰੀ ਰਾਗ ਲਿਖਾਵਾ।ਘਰਅਨੇਕ ਮਹਿੰ ਜਾਇ ਜੁ ਗਾਵਾ। ਕਿਤਿਕ ਲਿਖੇ ਜਥਿ,ਬੁਝਤਿ ਭਏ[1]। 'ਕਹੁ ਗੁਰ-ਦਾਸ ਜਾਨਿ ਕੀ ਲਏ?'॥੨੮॥ਹਾਥ ਜੋਰਿ ਕੈ ਬਾਕ ਬਖਾਨੋ।'ਰਾਵਰ ਕੀ ਕਰੁਨਾ ਤੇ ਜਾਨੋ। ਪਤਿ ਕੋ ਬਚ ਬਹੁ ਨਰਨ ਮਝਾਰੀ। ਲੇਤਿ ਪਛਾਨ ਦੁਰੀ[2] ਜਿਮ ਨਾਰੀ ॥੨੯॥ ਤਿਮ ਪੋਥੀ ਪਰ ਤੇ ਗੁਰ ਬੈਨ। ਲਿਖੇ ਪਛਾਨ ਚਤੁਰ ਗੁਰ ਜੈਨ[3]। ਅਪਰਨ ਕੇ ਜੋ ਸ਼ਬਦ ਬਨਾਏ। ਪਰਖਿ ਪਰਖਿ ਕਰਿ ਸਰਬ ਹਟਾਏ[4]॥੩੦॥ਕਹਿ ਇਮ ਗਯੋ,ਇਕਾਕੀ[5]ਭਏ। ਭਗਤ ਜੁ, ਆਨਿ ਦਿਖਾਈ ਦਏ। ਜਿਨ ਦੇਖਨਿ ਤੇ ਹੋਤਿ ਉਧਾਰਾ।ਸਤਿਗੁਰ ਦੀਨਨ ਕਰਿ ਪ੍ਰਤਿਪਾਰਾ ॥੩੧॥ ਪਦ ਅਰਬਿੰਦ ਬੰਦਨਾ ਕੀਨਸਿ। ਦਰਸ ਬਿਲੋਕਿ ਪ੍ਰੇਮ ਚਿਤ ਭੀਨਸਿ।ਸਭਿ ਠਾਂਢੇ ਹੁਇ ਸਤੁਤਿ ਉਚਾਰੀ। 'ਪਾਰਬ੍ਰਹਮ ਤੁਮ ਨਰ ਤਨ ਧਾਰੀ॥੩੨॥ਘੋਰ ਜਾਨਿ ਕਲਿਜੁਗ ਕੋ ਕਾਲਾ। ਆਪ ਅਵਤਰੇ ਪ੍ਰਭੂ ਕ੍ਰਿਪਾਲਾ। ਭਗਤ ਵਛਲ ਬਸਿ ਪ੍ਰੇਮ ਗੁਸਾਈਂ। ਸ਼੍ਰੀ ਅਰਜਨ ਪੰਚਮ ਤਨ ਪਾਈ॥੩੩॥ਭੁਜੰਗ ਛੰਦ। ਮਹਾਰਾਜ ਰਾਜਾਨਿ ਰਾਜਾ[6]ਬਿਰਾਜੋ।ਸਭੈ ਲੋਕ ਜਾਚੈਂ ਸੁ ਦਾਤਾ ਸਮਾਜੋ[7]।ਕਲੀ ਕਾਲ ਮੈਂ ਨਾਮ ਕੋ ਦਾਨ ਦੈ ਹੋ।ਅਨੇਕਾਨਿ ਦਾਸਾ-ਨਿ ਕੋ ਭਾਰ ਲੈ ਹੋ॥੩੪॥ਮਹਾਂ ਸਿੰਧੁ ਬੰਨ੍ਹੀ[8] ਦਏਂ ਮੁਝ ਮਾਨੀ।ਤੁਹੀ ਏਕ ਰਾਖਾ ਕ੍ਰਿਪਾ ਜਾਂਹਿ ਠਾਨੀ। ਸੁਪੰਥੰ ਸੁਖੇਨੰ ਦਿਖਾਵੈ ਸੁਦੇਹਾ[9]। ਬਿਕਾਰੈ ਬਿਦਾਰੈ ਜਪੈ ਨਾਸ਼ ਮੋਹਾ[10]॥੩੫॥ਤੁਹੀ ਬ੍ਰਹਮ ਗਯਾਨੀ,ਬ੍ਰਹਮੰ ਰੂਪ ਤੇਰੋ। ਤੁਹੀ ਏਕ ਈਸ਼ੰ ਸਭੈ ਲੋਕ ਚੇਰੋ। ਤੁਹੀ ਏਕ ਰੂਪੰ,ਤੁਹੀ ਰੂਪ ਨਾਨਾ। ਤੁਹੀ ਜੀਵਕਾ ਦੇਂ,ਕਰੈਂ ਜੀਵ ਖਾਨਾ[11]॥੩੬॥ਕਰੀਸੇਵ ਹੈਰੋ ਕਰਾਮਾਤ ਦਾਨੀ।ਗੁਨੱਗਨੈ[12] ਸਰੱਬਜ੍ਞ,ਕ੍ਰਿਤੱਗਨੈ ਪ੍ਰਮਾਨੀ[13]।ਅਮਾਨੰ ਸਮਾਨੰ ਸਮਾਨੰ ਬ੍ਰਿਤੀਹੈ[14]।ਉਦਾਰੰ ਅਪਾਰੰ ਨ ਕੈਸੇ ਮਿਤੀ ਹੈ॥੩੭॥ਤੁਹੀ ਦੀਨ ਬੰਧੂ, ਦਯਾਵਾਨ,ਦਾਤਾ। ਭਏ ਬੰਸ ਬੇਦੀਨਿ ਬੀਚੈ ਬਖਯਾਤਾ। ਪੁਨੰ 'ਅੰਗਦੰ'ਰੂਪ ਹੋਏ ਗੁਸਾਈਂ। ਪਿਤਾ ਮੋਹਰੀਕੋ[15]ਤ੍ਰਿਤੀ ਦੇਹ ਗਾਈ॥੩੮॥ਗੁਰੂ ਰਾਮਦਾਸੰ ਪ੍ਰਕਾਸ਼ੇ ਬਹੋਰੀ। ਭਏ

---

[1](ਗੁਰੂ ਜੀ) ਨੇ ਪੁੱਛਿਆ। [2]ਛੁਪੀ ਹੋਈ। [3]ਜੋ ਸਨ। [4]ਇਕੱਲੇ। [5]ਮਹਾਰਾਜਿਆਂ ਦੇ ਰਾਜਿਆਂਦੇ ਰਾਜੇ [6]ਸਾਰਿਆਂ ਦੇ ਦਾਤਾ ਅਗਨੀ[7]ਸਭ ਨੂੰ,[8]ਮੋਹ ਨਾਸ਼ ਹੁੰਦਾ ਹੈ। [9]ਜੀਵ ਖਾਣਾ ਕਰਦੇ ਹਨ। [10]ਗੁਨਗਿਆਤਾ। [11]ਕੀਤੇ ਦੇ ਜਾਨਣ ਵਾਲੇ ਭਲੀ ਪ੍ਰਕਾਰ ਜਾਣੇ ਜਾਂਦੇ ਹੋ। [12]ਅ+ਮਾਨ= ਨਿਰਾਦਰ,ਸ+ਮਾਨ=ਆਦਰ ਵਿਚ,ਸਮਾਨ=ਇਕੋ ਜਿਹੀ ਬ੍ਰਿਤੀਹੈ (ਆਪ ਦੀ)। [13]ਗੁਰਅਮਰਦੇਵ।

ਪੰਚਮੇ ਆਪ ਰੂਪੰ ਬਹੋਰੀ।ਸਦਾ ਸ਼ਾਂਤਿ ਚਿੱਤੰ,ਛਿਮਾਵੰਤਿ, ਧੀਰੰ। ਰਸੰ ਏਕ ਬਿੱਤੀ,ਅਬੈਰੰ,ਅਭੀਰੰ[1]॥੩੯॥ਜਨੰਮੱਤਿਨਾਮੰ ਕ੍ਰਿਪਾਨਨਿਦੀਨੰ।ਦੁਊ ਲੋਕ ਕੋ ਤ੍ਰਾਸ ਕੀਨੰ ਸੁ ਹੀਨੰ। ਲਖੇਂ ਨਾਂਹਿ ਤੋਕੋ ਭ੍ਰਮੰਧਾਰਿ ਮੂਢਾ। ਮਹਾਂ ਸੂਖਮੰ ਰੂਪ ਗੁਢਾਨ ਗੂਢਾ[2] ॥੪੦॥ਸਦਾ ਜੈ, ਸਦਾ ਜੈ,ਸਦਾ ਜੈ, ਅਨੰਦੋਨਮਸਤੰ, ਨਮਸਤੰ,ਨਮਸਤੰ, ਬਿਲੰਦੋ !।ਸੁਧਾ ਬਾਕ ਬਕਤ੍ਰੰ[3] ਸੁ ਚੰਦੋ ਮਨਿੰਦੋ। ਰਿਦੈ ਨਾਮ ਬਾਸੈ ਬਰੰ ਦੇ[4] ਗੁਬਿੰਦੋ !’॥ ੪੧ ॥ ਦੋਹਰਾ ॥ ਇਮ ਅਸ਼ਟਕ ਭਗਤਨਿ ਭਨਸੋ ਪਢਹਿ ਜੁ ਨਿਤ ਕਰਿ ਪ੍ਰੇਮ। ਸੁਤ ਬਿਤਾਦਿ ਮਨ ਬਾਂਛਤੇ ਪਾਵੰਹਿ ਜਨ ਜੁਤ ਖੇਮ[5] ॥੪੨॥ ਚੌਪਈ ॥ ਸੁਨਿ ਸ਼੍ਰੀ ਅਰਜਨ ਠਾਂਢੇ ਹ੍ਵੈ ਕੇ। ਮਧੁਰ ਬਾਕ ਤੇ ਆਦਰ ਕੈ ਕੈ। ਸਕਲ ਬਿਠਾਏ ਨਿਕਟ ਅਨੰਦੇ । ਬੂਝਨਿ ਕਰੈ ‘ਭਗਤ ਤੁਮ ਬ੍ਰਿੰਦੇ ॥੪੩॥ ਸਗਰੇ ਅਪਨੋ ਨਾਮ ਸੁਨਾਵੋ। ਪੁਨਿ ਆਗਮ ਕੋ ਹੇਤੁ ਬਤਾਵੋ।ਕਿਸ ਪ੍ਰਕਾਰ ਤੁਮ ਕਰੁਨਾ ਕਰੀ । ਮਹਾਂ ਸੁਫਲ ਮਿਲਿਬੋ ਤੁਮ ਘਰੀ[6]।੪੪।ਕਹਯੋ ਕਬੀਰ ਜੋਰਿ ਜੁਗ ਹਾਥ। ‘ਸੁਨਹੁ ਸਕਲ ਸ਼੍ਰੀ ਅਰਜਨ ਨਾਥ । ਬੇਲੀ, ਨਾਮੁ ਦੇਵ, ਰਵਿਦਾਸ।ਪੀਪਾ, ਸਧਨਾ, ਸੈਣ ਪ੍ਰਕਾਸ਼॥੪੫॥ ਭੀਖਨ,ਧੰਨਾ।ਅਰੁ ਜੈਦੇਵ।ਬਿੱਪ ਤ੍ਰਿਲੋਚਨ,ਸ਼੍ਰੀਗੁਰਦੇਵ!।ਪਰਮਾਨੰਦ,ਰਾਮਾਨੰਦ ਜਾਨੋ । ਮੈਂ ਜੁ ਕਬੀਰ,ਫਰੀਦ ਪ੍ਰਮਾਨੋ ॥੪੬॥ਸੂਰਦਾਸ, ਜੁਤ ਪੰਦ੍ਰਹਿ ਕਹੀਐ । ਚਾਰ ਅਪਰ ਇਨ ਨਾਮ ਸੁ ਲਹੀਐ । ਮੁਸਨ, ਮਸਕਨ, ਸੈਮਨ ਏਹੋ। ਚੌਥੋ ਦਾਸ ਜਮਾਲ ਲਖੈ ਹੌ* ॥੪੭॥ ਅਬਿ ਆਗਮਨ ਕਾਜ[7] ਸੁਨਿ ਲੀਜਹਿ।ਉਰ ਬਿਚਾਰ ਪੁਨ ਪੂਰਨ ਕੀਜਹਿ। ਬੇਦ ਕਹੈ ਨਾਰਾਇਨ ਸ੍ਵਾਸ[8]। ਕਮਲਾਸਨ ਸ਼ੁਭ ਕੀਨਿ ਪ੍ਰਕਾਸ਼॥੪੮॥ ਬਹੁਰ ਬਸਾਸ ਬਿਸਤਾਰ ਬਨਾਵਾ। ਨਰਨ ਉਧਾਰਨ ਹੇਤੁ ਉਪਾਵਾ[9]। ਤਿਨ ਮਹਿੰ ਬਾਮ ਦੇਵ† ਤੇ ਆਦਿ। ਸਾਖੀ

---

[1]ਨਿਰਭਉ (ਜੋ ਭੀਰੂ ਨਾ ਹੋਵੇ) । [2]ਗੁੱਝਿਆਂ ਤੋਂ ਗੁੱਝੇ। [3]ਮੂੰਹ [ਸੰਸ:, ਵਕ੍ਤ੍ਰ]। [4]ਵਰ ਦਾਤੇ। [5]ਸੋਖ । [6]ਸੁਫਲ ਘੜੀ । [7]ਆਵਣ ਦਾ ਕਾਰਜ । [8]ਵੇਦ ਨੂੰ ਨਾਰਾਇਨ ਦੇ ਸ੍ਵਾਸ ਕਹਿੰਦੇ ਹਨ। [9]ਉਤਪਤ ਕੀਤਾ। *ਗਿਆਨੀ ਜਨ ਚਉਏਲਿਆਂ ਵਿਚ ਚਾਰ ਭਗਤਾਂ ਦੇ ਨਾਮ ਦੱਸਦੇ ਹਨ, ਮੁਸਨ, ਸੈਮਨ, ਜਮਾਲ, ਪਤੰਗ, ਏਥੇ ਮਸਕਨ ਤੋਂ ਮੁਰਾਦ ਪਤੰਗ ਹੈ, ਕਿਉਂਕਿ ਪਦ ਮਸ਼ਕਨ ਤੇ ਮਸ਼ਕ ਦਾ ਅਰਥ ਹੈ=ਮੱਛਰ, ਪਤੰਗਾ। ਕਿਸੇ ਇਕ ਨੁਸਖੇ ਵਿਚ ਪਾਠਾਂਤ੍ਰ ਇਸ ਪ੍ਰਕਾਰ ਭੀ ਹੈ ‘ਪਤੰਗ ਸੁ ਮੁਸਨ ਸੈਮਨ ਏਹੋ’।

†ਤਿੰਨਾਂ (ਵੇਦਾਂ) ਵਿਚ ਵਾਮ ਦੇਵ ਆਦਿਕ ਦੀਆਂ ਸਾਖੀਆਂ ਤੇ ਮੁਨੀਆਂ ਦੇ ਝਗੜੇ ਲਿਖੇ ਹਨ, ਦੇਖੋ ਯਜੁਰ ਵੇਦ ਦੀ ਸੈਤ੍ਰਾ ਸੂਤਰ ਉਪਨਿਖਦ ਆਦਿਕ।

ਲਿਖੀ ਮਨੀਨ ਬਿਬਾਦ॥੪੯॥ਤਿਨ ਬੋਦਨਿ ਕੋ ਦੂਸਰ ਰੂਪ। ਰਚਨ ਲਗੋ ਮਤੁ ਗ੍ਰੰਥ ਅਨੂਪ*। ਲਿਖਹੁ ਇਹਾਂ ਸਾਖੀ ਭਗਤਨਿ ਕੀ। ਭਈ ਬਾਰਤਾ ਜਿਮ ਪ੍ਰਭੁ ਜਨ ਕੀ[੧]॥੫੦॥ ਕਲਿਜੁਗ ਘੋਰ ਮੰਦ ਮਤਿ ਜਾਨੇ। ਤਿਨ ਹਿਤ ਰਚਹੁ ਸੁਖੇਨ ਮਹਾਨੇ। ਇਸ ਮਹਿੰ ਸ਼ਬਦ ਲਿਖਾਇ ਹਮਾਰੇ। ਉਪਦੇਸ਼ਨ ਹਿਤ ਦਿਹੁ ਬਿਸਤਾਰੇ[੨] ॥ ੫੧ ॥ ਸ਼੍ਰੀ ਅਰਜਨ ਸੁਨਿ ਭਗਤਨਿ ਬਿਨਤੀ। ਹੋਤੁ ਲਿਖਾਵਨਿ ਕੀਨਸਿ ਗਿਨਤੀ। 'ਸਭਿਹਿਨਿ ਸੋਂ ਸ਼੍ਰੀ ਗੁਰ ਫੁਰਮਾਯੋ। 'ਪ੍ਰਥਮ ਜ ਤੁਮ ਨੇ ਕਛੂ ਬਨਾਯੋ॥੫੨॥ਸੋਨ ਚਢਾਵਹਿੰ ਗ੍ਰੰਥ ਮਝਾਰੀ॥ਰਚਹੁ ਅਬਹਿ ਇਸਕੇ ਅਨੁਸਾਰੀ। ਜਥਾ ਕ੍ਰੰਮ ਬਾਨੀ ਸੁ ਬਨਾਓ। ਪ੍ਰਥਕ ਪ੍ਰਥਕ ਬਿਚ ਰਾਗ ਲਿਖਾਓ'॥੫੩॥ਸੁਨਿ ਹਰਖੇ ਸਭਿ ਭਗਤ ਬਿਸਾਲਾ। 'ਧੰਨ ਧੰਨ' ਉਚਰਹਿੰ ਤਿਸ ਕਾਲਾ। ਲਗੇ ਬਨਾਵਨਿ ਗਿਰਾ ਨਵੀਨ। ਬੈਠਿ ਸਮੀਪੀ ਗੁਰੂ ਪ੍ਰਬੀਨ ॥ ੫੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਭਗਤਨ ਆਗਵਨ' ਪ੍ਰਸੰਗ ਬਰਨਨੰ ਨਾਮ ਏਕ ਚੱਤ੍ਵਾਰਿੰਸਤੀ ਅੰਸੂ ॥ ੪੧ ॥

੪੨. [ਭਗਤ ਬਾਣੀ ਚੜ੍ਹਾਈ]।

ਦੋਹਰਾ ॥ ਸ਼੍ਰੀ ਅਰਜਨ ਅਰਜ਼ਿਨ[੨] ਸੁਨਹਿ, ਅਰਜੁਨ[੩] ਜਸੁ ਉਪਜਾਇ। ਸਮੈ ਦੁਪਹਿਰੀ ਲਗਿ ਗੁਰੂ ਬੈਠਿ ਗ੍ਰੰਥ ਲਿਖਵਾਇੰ ॥ ੧ ॥ ਚੌਪਈ ॥ ਸੁਧਾ ਸਰੋਵਰ ਪੁਨ ਚਲਿ ਆਵਹਿੰ। ਕਰਹਿੰ ਪ੍ਰਦੱਛਨ ਸੀਸ ਨਿਵਾਵਹਿੰ। ਬੈਠਹਿੰ ਜਬਹਿ ਸੰਗਤਾਂ ਬ੍ਰਿੰਦ। ਦਰਸਹਿੰ ਸਤਿਗੁਰ ਚੰਦ ਮਨਿੰਦ॥੨॥ ਹਰਿਮੰਦਰ ਮਹਿੰ ਹੁਇ ਦਰਬਾਰੇ॥ਥਿਤਿ ਮਸੰਦ ਅਰਦਾਸ ਉਚਾਰੇਂ। ਆਇੰ ਉਪਾਇਨ ਪਾਇਨ ਅਰਪਹਿੰ। ਸੁਰ ਸਮੁਦਾਇ[੪] ਜਾਇੰ ਜਿਮ ਹਰਿ ਪਹਿ[੫] ॥੩॥ ਦਯਾ ਧਾਰਿ ਦਰਸ਼ਨ ਕੋ ਦੇਤਿ। ਸਿਖ ਦੇਖਤਿ ਮਨ ਬਾਂਛਤਿ ਲੇਤਿ। ਏਕ ਜਾਮ ਤਹਿੰ ਬੈਠਿ ਬਿਤਾਵਹਿੰ॥ਪੁਨਤੰਬੂ ਦਿਸ਼ਿ ਕੋ ਚਲਿ ਆਵਹਿੰ॥੪॥ਰਾਤਿ ਦਿਵਸ ਬੀਤਹਿ ਬਿਚ ਭੋਰੇ। ਸ਼ਬਦ ਬਨਾਇ ਲਿਖਾਇੰ ਘਨੇਰੇ । ਭਗਤਿ ਵਿਰਾਗ

---

[੧]ਪ੍ਰਭੂ ਦੇ ਦਾਸਾਂ ਦੀ। [੨]ਬੇਨਤੀਆਂ। [੩]ਉੱਜਲ। [੪]ਸਾਰੇ ਦੇਵਤੇ। [੫]ਪਾਸ।

*ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਬਤ ਭਾਈ ਗੁਰਦਾਸ ਜੀ ਦਾ ਆਸ਼ਯ ਇਸ ਪ੍ਰਕਾਰ ਹੈ:-ਸਿੰਮ੍ਰਿਤਿ ਪੁਰਾਨ ਕੋਟਾਨਿ ਬਖਾਨ ਬਹੁ ਭਾਗਵਤ ਬੇਦ ਬਿਆਕਰਣ ਗੀਤਾ। ਸ਼ੇਸ਼, ਮਰਜੇਸ਼, ਅਖਲੇਸ਼, ਸੁਰ, ਮਹੇਸ਼, ਮੁਨਿ, ਜਗਤੁ ਅਰ ਭਗਤ ਸੁਰ ਨਰ ਅਤੀਤਾ। ਗਿਆਨੁ ਅਰੁ ਧਿਆਨੁ ਉਨਮਾਨ ਉਨਮਨ ਉਕਤਿ ਰਾਗ ਨਾਦਿ ਦਿਜ ਸੁਰਮਤਿ ਨੀਤਾ। ਅਰਧ ਲਗ ਮਾਤ੍ਰ ਗੁਰ ਸ਼ਬਦ ਅੱਖਰ ਮੇਕ ਅਗਮ ਅਤਿ ਅਗਮ ਅਗਾਧ ਮੀਤਾ ॥੪੪੦॥ [ਕਵਿੰਤ ਸਵੱਯੇ ਭਾਈ ਗੁਰਦਾਸ ਜੀ

ਗਯਾਨ ਗੁਨ ਸਾਨੀ[1]।ਨਾਨਾ ਬਿਧਿਨਿ ਬਨਾਵਹਿ ਬਾਨੀ॥੫॥ ਇਸ ਪ੍ਰਕਾਰ ਨਿਤ ਪ੍ਰਤਿ ਵਿਵਹਾਰੇ। ਕਿਤਿਕ ਦਿਵਸ ਸਤਿਗੁਰੂ ਗੁਜ਼ਾਰੇ। ਲਿਖੇ ਸ਼ਬਦ ਭਗਤਨਿ ਕੇ ਜਬੈ। ਕਹਿ ਗੁਰਦਾਸ ਬਿਸਮ ਉਰ[2] ਤਬੈ॥੬॥ਪੰਚੋਂ ਪਾਤਿ-ਸ਼ਾਹਿ ਕੀ ਗਿਰਾ।ਅੰਤ ਨਾਮ ਸ਼੍ਰੀ ਨਾਨਕ ਧਰਾ।ਅਬਹਿ ਆਪ ਭਗਤਨਿ ਕੇ ਨਾਮੂ।ਅੰਤ ਸ਼ਬਦ ਕੇ ਧਰਹੁ ਭਿਰਾਮੂ॥੭॥ਦੀਖਤਿ ਇਹਾਂ ਭਗਤ ਨਹਿਂਕੋਈ। ਸ਼੍ਰੀ ਗੁਰ ਜੀ ਸੈਸੈ ਦਿਹੁ ਖੋਈ[3]। ਸ਼੍ਰੀ ਅਰਜਨ ਤਬਿ ਬਾਕ ਬਖਾਨੇ। 'ਜੋ ਚਿਤ ਚਾਹਤਿ ਇਸ ਕਹੁ ਜਾਨੇ[4]॥੮॥ਜੋ ਤਵ ਸਮੈਂ ਆਗਮਨ ਕੇਰੋ[5]।ਪ੍ਰਾਤ ਦੁ ਘਟਿਕਾ ਆਓ ਅਗੇਰੋ[6]।ਤਬਿ ਸੈਸੈ ਤੁਵ ਹੋਹਿ ਬਿਨਾਸ਼ੀ[7]।ਸੁਨਿ ਗੁਰਦਾਸ ਲਹਯੋ ਸੁਖਰਾਸੀ॥੯॥ਵਹਿਰ ਕਨਾਤ ਕਿਤਿਕ ਥਲ ਤਯਾਗਾ। ਤਹਿਂ ਭਾਈ ਕੋ ਤੰਬੂ ਲਾਗਾ। ਲਿਖਨਿ ਸਮੈ ਹਜ਼ੂਰ ਚਲਿ ਆਵਹਿ। ਨਾਤੁਰ ਤਿਸ ਮਹਿ ਦਿਵਸ ਬਿਤਾਵਹਿ ॥੧੦॥ ਸੁਨਿ ਸਤਿਗੁਰ ਕੇ ਬਾਕ ਅਛੈਰੇ। ਤਬਿ ਭਾਈ ਗਮਨਯੋ ਨਿਜ ਡੇਰੇ। ਸੁਪਤਿ ਜਥਾ ਸੁਖ ਨਿਸਾ ਬਿਤਾਈ।ਰਹੀ ਜਾਮ ਕਿਯ ਸੋਰ ਬਨਾਈ॥੧੧॥ਗੁਰ ਢਿਗ ਪਹੁੰਚਨਿ ਸਮੈ ਲਖਾਯੋ[8]'ਦੁ ਘਟਿਕਾ ਆਗੈਂ' ਚਲਿ ਆਯੋ। ਤਿਸ ਛਿਨ ਸਤਿਗੁਰ ਕੇ ਚਹੁੰ ਦਿਸ਼ ਮੈਂ। ਚਰਚਾ ਕਰਤਿ ਭਗਤ ਪ੍ਰਭੁ ਰਸ ਮੈਂ॥੧੨॥ਸਹਿਮ ਰਹਯੋ ਠਾਂਢੋ ਤਿਸ ਥਾਈਂ।ਜਹਿਂ ਦਰ ਹੁਤੋ ਆਇਬੇ ਜਾਈਂ। ਉਠੇ ਭਗਤ ਨਿਜ ਸਦਨ ਸਿਧੈਬੇ।ਤਬਿ ਗੁਰਦਾਸ ਸਰਬ ਦਰਸੈਬੇ[9] ॥੧੩॥ ਭਗਤ ਕਬੀਰ ਆਦਿ ਜੇ ਸਗਰੇ। ਦੇਖਤਿ ਜਾਨੇ--ਅਬਿ ਇਹ ਡਗਰੇ[10]--ਧਾਇ ਪਰਯੋ ਚਰਨਨਿ ਸਭਿਹੀ ਕੇ। ਜੋਰਿ ਹਾਥ ਬੰਦਨ ਕਰਿ ਨੀਕੇ॥੧੪॥ਤਬਿ ਸਭਿ ਭਗਤਨਿ ਇਸ ਕੋ ਬੰਦਯੋ।ਕੁਸ਼ਲ ਪ੍ਰਸ਼ਨ ਤੇ ਅਧਿਕ ਅਨੰਦਯੋ। ਨਿਜ ਨਿਜ ਨਾਮ ਸੁਨਾਵਨਿ ਕਰਯੋ।ਮਿਲੇ ਸਕਲ ਉਰ ਸੈਸੈ ਹਰਯੋ॥੧੫॥ਬਹੁਰ ਆਪਨੇ ਧਾਮ ਸਿਧਾਰੇ। ਭਰ ਧਰਿ ਕਰਿ ਗੁਰਦਾਸ ਬਿਚਾਰੇ।--ਹਮ ਢਿਗ ਪਹੁੰਚਹੁ,ਗੁਰ ਫੁਰਮਾਯੋ। ਮੈਂ ਨਹਿਂ ਗਯੋ ਨ ਦਰਸ਼ਨ ਪਾਯੋ--॥੧੬॥ਤਬਿ ਤੂਰਨ ਹੀ ਨਿਕਟ ਪਯਾਨਾ। ਬੰਦਨ ਕੀਨਿ ਬੇਦਿ ਜੁਗ ਪਾਨਾ । ਮਹਿਮਾ ਲਖੀ ਮਹਿਦ ਮਹੀਯਾਨਾ[11]। ਖਰੋ ਹੋਇ ਗੁਰ ਸੁਜਸੁ

---

[1]ਮਿਲੀ ਹੋਈ। [2]ਅਸਚਰਜ ਚਿੱਤ ਹੋਕੇ। [3]ਇਸ ਬਾਤ ਨੂੰ ਜਾਣਿਆਂ। [4]ਤੇਰੇ ਆਵਣ ਦਾ ਵੇਲਾ ਹੈ। [5]ਦੋ ਘੜੀਆਂ ਪਹਿਲੋਂ। [6]ਜਾਣਿਆਂ। [7]ਆਵਣ ਜਾਣ ਦਾ। [8]ਸਭ ਦਾ ਦਰਸ਼ਨ ਕੀਤਾ। [9]ਰਾਹ ਪੈ ਚਲੇ ਹਨ [ਡਗਰੇ=ਰਾਹ ਪੈਣਾਂ] । [10]ਵਡਿਆਂ ਤੋਂ ਵੱਡੇ ਭਾਵ ਗੁਰੂ ਅਰਜਨ ਦੇਵ ਜੀ ਦੀ।

ਬਖਾਨ॥੧੭॥[1]ਨਿਰੰਕਾਰ ਕੇ ਤੁਮ ਆਕਾਰ॥ਸਰਗੁਨ ਰੂਪ ਬਿਸ਼ਨੁ[2] ਤਨ ਧਾਰਾ*। ਸਤਿਜੁਗ ਮਹਿੰ ਬਾਵਨ ਬਪੁ ਪਾਵਨਿ[2]। ਮਾਪੇ ਤੀਨ ਲੋਕ ਤੈ ਪਾਵਨਿ[3]॥੧੮॥ਤ੍ਰੈਤੈ ਰਘੁਵਰ ਰੂਪ ਸੁਹਾਵਨ। ਘਾਇ ਅਗਿਨ[4]ਰਾਖਸ਼ ਯੁਤ ਰਾਵਨ॥ਦ੍ਵਾਪੁਰ ਹੋਏ ਕ੍ਰਿਸ਼ਨ ਮੁਰਾਰੀ॥ਸ਼ੱਤ੍ਰੂਨ ਸੈਨ ਅਸੰਖ ਸੰਘਾਰੀ ॥੧੯ ॥ ਅਬਿ ਕਲਿਜੁਗ ਕੋ ਕਾਲ ਨਿਹਾਰਾ॥ਗੁਰੂ ਰੂਪ ਆਪਨਿ ਕੋਧਾਰਾ॥ ਹਮ ਨਰ ਮੰਦ ਮਤੀ ਨਹਿੰ ਜਾਨੈਂ॥ਤੁਮਰੀ ਮਹਿਮਾ ਮਹਿਦ ਮਹਾਨੈਂ॥੨੦॥ਬਖਸ਼ਹੁ ਭੂਲ ਦਯਾ ਸਿੰਧੁ ਮੇਰੀ। ਦਾਸ ਜਾਨਿ ਰਖਿ ਲਾਜ ਬਡੇਰੀ'। ਸ਼੍ਰੀ ਅਰਜਨ ਸੁਨਿ ਕੈ ਤਿਸ ਕਾਲਾ॥ਬੋਲੇ ਹੋਇ ਪ੍ਰਸੰਨ ਬਿਸਾਲਾ॥੨੧॥'ਤੁਝ ਪਰ ਖੁਸ਼ੀ ਸੁਨਹੁ ਬਡਭਾਗੀ !। ਮਨ ਬਾਂਛਤਿ ਲੀਜਹਿ ਅਬਿ ਮਾਗੀ। ਤੁਝ ਤੇ ਨਹੀਂ ਅਦੇਯ ਹਮਾਰੇ॥ਸੇਵਕ ਪ੍ਰੇਮੀ ਹਮਹੁ ਪਿਆਰੇ'॥੨੨॥ਤਬਿ ਕਰ ਜੋਰਿ ਕਹਯੋ ਗੁਰੁ ਦਾਸ। 'ਭਗਤ ਜੁ ਆਵਤਿ ਹੈਂ ਤੁਮ ਪਾਸ। ਸ਼੍ਰੀ ਗੁਰ ਆਪ ਜਥਾ ਤਿਨ ਦਰਸਹੁ। ਚਰਚਾ ਕਰਹੁ ਸਰੀਰ ਸਪਰਸ਼ਹੁ॥੨੩॥ਤਥਾ ਦਰਸ ਮੈਂ ਤ੍ਰਿਨ ਕੋ ਪਾਊਂ। ਗਯਾਨ ਵਾਕ ਕੋ ਕਹੌਂ ਕਹਾਊਂ'॥ਸੁਨਤਿ 'ਤਥਾਸਤੁ' ਸ਼੍ਰੀ ਗੁਰ ਕਹਯੋ। ਸੁਨਿ ਗੁਰ ਵਾਕ ਅਨੰਦ ਉਰ ਲਹਯੋ॥੨੪॥ਬਹੁਰ ਲਿਖਾਵਨਿ ਲਗੇ ਮੁਕੰਦਾ। ਭਰੇ ਪ੍ਰੇਮ ਸੋਂ ਸ਼ਬਦ ਸੁ ਬ੍ਰਿੰਦ। ਜਬਹਿ ਰਾਗ ਕੋ ਭੋਗ ਸੁ ਆਵੈ। ਤਬਹਿ ਭਗਤ ਨਿਜ ਸ਼ਬਦ ਲਿਖਾਵੈਂ॥੨੫॥ ਦਾਸ ਸਿੱਖ ਕੋ ਅਪਰ ਨ ਜਾਇ। ਗੁਰ,ਗੁਰ ਦਾਸ, ਭਗਤ ਸਮੁਦਾਇ। ਜਿਸ ਭਵਜਲ ਮਹਿੰ ਜੀਵ ਦੁਹੇਲੇ। ਕਰਹਿੰ

---

[1]ਪਰਮਸ਼ੁਰ। [2]ਸਰੀਰ ਧਾਰਿਆ। [3]ਤ੍ਰਿਨ ਕਦਮ ਕਰਕੇ। [4]ਅਣਗਿਨਤ।

*ਵਿਸ਼ਨੂੰ ਦੇ ਅਵਤਾਰ ਸਤਿਗੁਰੂ ਜੀ ਨੂੰ ਕਹਿਣ ਵਿਚ ਕਵੀ ਜੀ ਅਪਣੇ ਨੁਕਤਾ ਖਿਆਲ ਤੋਂ ਉਨ੍ਹਾਂ ਨੂੰ ਸਭ ਤੋਂ ਉੱਚਾ ਵਰਣਨ ਕਰ ਰਹੇ ਹਨ, ਪਰੰਤੂ ਭਾਈ ਗੁਰਦਾਸ ਜੀ ਦੱਸਦੇ ਹਨ:–ਪਾਰਬ੍ਰਹਮ ਗੁਰ ਰੂਪ ਹੋਇ ਸਾਧ ਸੰਗਤ ਗੁਰ ਸਬਦ ਸਮਾਨਾ (ਵਾ: ੬, ਪਉ ੨)। ਪੁਨਾ:–ਧੰਨ ਧੰਨ ਸਤਿਗੁਰ ਪੁਰਖ ਨਿਰੰਕਾਰ ਆਕਾਰ ਬਨਾਇਆ, (ਵਾ: ੬, ਪਉ ੧੬)। ਪੁਨਾ–ਪਾਰਬ੍ਰਹਮ ਪੂਰਣ ਬ੍ਰਹਮ ਗੁਰ ਨਾਨਕ ਦੇਉ (ਵਾ: ੧੩, ਪਉ ੨੫)। ਵਿਸ਼ਨੂੰ ਬਾਬਤ ਭਾਈ ਗੁਰਦਾਸ ਜੀ ਦੱਸਦੇ ਹਨ–ਬਿਸ਼ਨੈ ਦਸ ਅਵਤਾਰ ਨਾਵ ਗਣਾਇਆ ॥ ਕਰ ਕਰ ਆਪੁ ਸੰਘਾਰ ਫਾਦ ਵਧਾਇਆ (ਵਾ: ੧੪, ਪਉ ੪)। ਕਵਿ ਸੰਤੋਖ ਸਿੰਘ ਜੀ ਆਪ ਇਸੇ ਰਾਸ ਦੇ ਅੰਸੂ ੫੪ ਅੰਕ ੧੮ ਵਿਚ ਇਸ ਪ੍ਰਸ਼ਨ ਦੇ ਉੱਤਰ ਵਿਚ ਕਿ ਗੁਰੂ ਨਾਨਕ ਦੇਵ ਜੀ ਵਿਸ਼ਨੂੰ ਦਾ ਅਵਤਾਰ ਸਨ ਕਿ ਜਨਕ ਦਾ, ਉੱਤਰ ਦੇਂਦੇ ਹਨ ਕਿ–'ਪਾਰ ਬ੍ਰਹਮ ਅਚਰਜ ਜਿਸ ਚਰਿਤਾ। ਸਭਿ ਜਗ ਕਰਤਾ ਭਰਤਾ ਹਰਤਾ ॥ ੧੭ ॥ ਧਰਜੋ ਆਨਿ ਸ਼੍ਰੀ ਨਾਨਕ ਰੂਪ ॥'

ਤਿਨਹੁ ਹਿਤ ਤਰਨ ਸੁਹੇਲੇ*॥੨੬। ਸ਼੍ਰੀ ਮੁਖ ਤੇ ਜਿਮ ਉਚਰ ਸੁਨਾਵਹਿੰ।

*ਭਗਤਾਂ ਦਾ ਇਹ ਪ੍ਰਸੰਗ ਕਿ ਉਹ ਆਪ ਸਤਿਗੁਰਾਂ ਦੇ ਪਾਸ ਆਏ; ਅਨਹੋਣੀ ਬਾਤ ਨਹੀਂ। ਧਰਮ ਦੀ ਨੀਂਹ 'ਨਾ ਦਿੱਸਣ ਵਾਲੇ ਜਗਤ' ਪਰ ਵਿਸ਼ਵਾਸ਼ ਤੇ ਇਸ ਅਮੰਨੇ ਪਰ ਹੈ ਕਿ ਮਰਣ ਦੇ ਬਾਦ ਪ੍ਰਾਣੀ ਦੀ ਜੀਵਕਲਾ ਦੀ ਮ੍ਰਿਤੂ ਨਹੀਂ ਹੋ ਜਾਂਦੀ, ਸਰੀਰ ਦੇ ਮਰ ਜਾਣ ਬਾਦ ਰੂਹ ਜਾਂ ਭੋਰ ਜਾਂ ਜੀਉ ਜੀਉਂਦਾ ਹੈ। ਆਤਮਕ ਅਹੁੜ ਅਵਸਥਾ ਦੇ ਲੋਕ ਆਪਣੇ ਮਨ ਦੀ ਉੱਚਤਾਈ ਵਿਚ ਨਾ ਦਿੱਸਣ ਵਾਲੇ ਜਗਤ ਦੇ ਲੋਕਾਂ ਨਾਲ ਸੰਬੰਧ, ਮੇਲ ਜੋਲ ਰੱਖਦੇ ਹਨ। ਏਹ ਗੱਲਾਂ ਆਪਣੀ ਸ੍ਰਦੇਸ਼ੀ ਆਤਮ ਵਿੱਦਜਾ ਦੇ ਅਨੁਕੂਲ ਹਨ, ਪਰੰਤੂ ਹੁਣ ਪੱਛਮ ਵਿਚ ਬੀ, ਜਿਸ ਦੀਆਂ ਹੋਛੀਆਂ ਨਕਲਾਂ ਕਰਨ ਲਈ ਬੀ ਸਾਰੀਆਂ ਪ੍ਰਾਚੀਨ ਕੌਮਾਂ ਬੇਵਸੀਆਂ ਬਿਨਾਂ ਤੱਤੂ ਬਿਚਾਰ ਦੇ ਭਜਦੀਆਂ ਹਨ, ਇਹ ਗੱਲਾਂ ਨਾ ਕੇਵਲ ਸਾਧਾਰਨ ਲੋਕ, ਬਲਕੇ ਵੱਡੇ ਵੱਡੇ ਸਾਇੰਸ ਵੇਤਾ ਮੰਨੇ ਰਹੇ ਹਨ ਅਰ ਦਾਇਰੇ ਬੰਨ੍ਹ ਬੰਨ੍ਹ ਏਕਾਗ੍ਰਤਾ ਤੇ ਪ੍ਰਾਰਥਨਾ ਵਿਚ ਬੈਠ ਬੈਠ ਮਰ ਚੁੱਕੇ ਪ੍ਰਾਣੀਆਂ ਦੇ ਮੇਲ-ਜੋਲ ਸੰਦੇਸੇ ਆਦਿ ਕਰਤਬ ਕਰਕੇ ਪੁਸਤਕਾਂ ਵਿਚ ਛਾਪ ਰਹੇ ਹਨ।

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪਾਸ ਭਗਤਾਂ ਦੀਆਂ ਲਿਖਤੀ ਬਾਣੀਆਂ ਦਾ ਹੋਣਾ ਕੁੱਛ ਅਚਰਜ ਵਾਲੀ ਗੱਲ ਨਹੀਂ, ਜਿਨ੍ਹਾਂ ਨੇ ਗੋਇੰਦਵਾਲ ਜਾਕੇ ਪਹਿਲਾ ਸੱਚਾ ਗੁਰਬਾਣੀ ਦਾ ਜਿਸ ਭੀ ਹਾਲ ਵਿਚ ਸੀ ਉਹ ਲਿਆਂਦਾ। ਉਹਨਾਂ ਨੇ ਗੁਰਬਾਣੀ ਦਾ ਬਾਕੀ ਸਾਰਾ ਸਾਮਾਨ ਜੋ ਜਿੱਥੇ ਜਿੱਥੇ ਮਿਲ ਸਕਦਾ ਸੀ, ਇਕੱਠਾ ਕੀਤਾ। ਭਗਤਾਂ ਦੇ ਅਨੇਕ ਸ਼ਬਦ, ਭਜਨ, ਆਰੰਭ ਪੁਰਾਤਨ ਹਿੰਦੀ ਆਦਿ ਲਿਪੀਆਂ ਵਿਚ ਮਿਲਦੇ ਸਨ ਅਤੇ ਗੁਰੂ ਘਰ ਵਿਚ ਬੀ ਹੈਸਨ। ਪਰੰਤੂ ਮੁਸ਼ਕਲ ਸੀ ਤਾਂ ਇਹ ਕਿ ਆਪੋ ਵਿਚ ਨੁਸਖਿਆਂ ਦੇ ਪਾਠ ਮੇਲ ਨਹੀਂ ਮਿਲਦੇ ਤੇ ਨਿਰਣੇ ਕਰਨਾ ਕਿ ਕਿਹੜੀ ਬਾਣੀ ਠੀਕ ਹੈ ? ਕਠਨ ਹੋ ਜਾਂਦਾ ਹੈ। ਖੋਜ ਪੜਤਾਲ ਦੇ ਕਈ ਤ੍ਰੀਕੇ ਹਨ ਜਿਨ੍ਹਾਂ ਨਾਲ ਅਸਲੀਅਤ ਦੇ ਨੇੜੇ ਅੱਪੜਨ ਦਾ ਜਤਨ ਹੁੰਦਾ ਹੈ, ਸੋ ਸਾਰਾ ਸਤਿਗੁਰ ਜੀ ਦੇ ਆਪਣੇ ਉੱਚੇ, ਉੱਜਲ ਦਿਮਾਗ਼ ਨੇ ਕਰ ਲਿਆ ਹੋਣਾ ਹੈ ਜ਼ਰੂਰ। ਪਰੰਤੂ ਏਥੇ ਕੰਮ ਹੈਸੀ ਆਤਮਕ, ਤੇ ਪੂਜਾ ਪਰਮ ਪਾਵਨ 'ਧਰਮ ਪੁਸਤਕ' ਦਾ ਬੰਨ੍ਹਣਾ ਸੀ, ਇਸ ਲਈ ਸਤਿਗੁਰ ਜੀ ਨੇ ਮੂਲੋਂ ਨਿਸ਼ਚਿੰਤ ਹੋ ਜਾਣ ਲਈ ਆਪਣੀ ਆਤਮਕ ਸ਼ਕਤੀ ਨੂੰ ਵਰਤਕੇ ਭਗਤਾਂ ਦੀ ਸਦਗਤੀ ਨੂੰ ਪ੍ਰਾਪਤ ਆਤਮਾਵਾਂ ਨਾਲ ਵਿਚਾਰ ਕਰ ਲੈਣਾ ਇਕ ਜ਼ਰੂਰੀ ਅੰਗ ਇਸ ਵੇਲੇ ਸਮਝਿਆ। ਸੋ ਉਹਨਾਂ ਨੇ ਭਗਤਾਂ ਦੀ ਬਾਣੀ ਜੋ ਆਪ ਨੂੰ ਸਹੀ ਜਾਪਦੀ ਸੀ ਭਗਤਾਂ ਤੋਂ ਸੁਧਵਾ ਲੈਣੀ ਯਾ ਸਹੀ ਬਾਣੀ ਉਹਨਾਂ ਤੋਂ ਉਚਰਵਾ ਲੈਣੀ, ਸਿੱਧਾ ਰਸਤਾ ਸੱਚ ਨੂੰ ਅੱਪੜਨ ਦਾ ਇਖਤਿਆਰ ਕੀਤਾ। ਦੂਸਰੇ ਭਗਤਾਂ ਦਾ ਆਪੂੰ ਇਸ ਵੇਲੇ ਆ ਜਾਣਾਂ ਤੇ ਮਦਦ ਦੇਣੀ ਬੀ ਅਸਚਰਜ ਗੱਲ ਨਹੀਂ, ਕਿਉਂਕਿ ਜੋ ਕੰਮ ਭਗਤ ਜੀ ਛੋਟੇ ਦਾਇਰੇ ਵਿਚ ਕਰ ਗਏ ਸੇ ਉਸੇ ਮਹਾਨ ਕੰਮ ਦੀ ਪੂਰਨਤਾ ਗੁਰ ਜੋਤੀ ਆਪ ਇਸ ਵੇਲੇ ਕਰ ਰਹੀ ਸੀ। ਆਤਮ ਵਿੱਦਜਾ ਦੇ ਅਭਜਾਸੀ ਪਾਰਲੌਕਿਕ ਬਾਤਾਂ ਨੂੰ ਨਿਸ਼ਚੇ ਸੱਚ ਜਾਣਦੇ ਹਨ ਕਿਉਂਕਿ ਉਹਨਾਂ ਦੇ ਜੀਵਨਾਂ ਵਿਚ ਐਸੇ ਤਜਰਬੇ ਆ ਜਾਂਦੇ ਹਨ ਜੋ ਪਾਰਲੌਕਿਕ ਜੀਵਨ ਨੂੰ ਸਾਬਤ ਕਰ ਦਿੰਦੇ ਹਨ।

[ਅਗੇ ਦੂਰ ਵੇਖੋ ਅਗਲੇ ਪੰਨੇ ਦੇ ਹੇਠ]

ਭਾਈ ਲਿਖਤਿ ਬਾਧੁ ਸਮ ਜਾਵਹਿ ਤੁਰਨ ਲਿਖਹਿ ਅਟਕ ਨਹਿੰ ਪਰੈ। ਥੋਰੇ

[ਪਿਛਲੇ ਪੰਨੇ ਦੀ ਬਾਕੀ ਟੂਕ]

ਬਾਣੀ ਨੂੰ ਸ਼ੁੱਧ ਕਰਕੇ ਦਰਜ ਕਰਨ ਦੀ ਵਿਸ਼ੇਸ਼ ਲੋੜ ਇਸ ਕਰਕੇ ਸੀ ਕਿ ਲੋਕੀ ਬਾਣੀਆਂ ਆਪ ਰਚ ਰਚ ਵੱਡਿਆਂ ਦੇ ਨਾਂਵ ਵਿਚ ਪਾਕੇ ਅਸਲ ਨੂੰ ਗਲਤ ਮਲਤ ਕਰ ਦਿੰਦੇ ਸਨ। ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਬਾਣੀ ਰਚੀ ਜਾਂਦੀ ਦੇਖ ਕੇ ਗੁਰੂ ਅਰਜਨ ਦੇਵ ਜੀ ਨੇ ਨਿਰੋਲ ਗੁਰਬਾਣੀ ਦਾ ਸੰਚਯ ਕੀਤਾ ਸੀ, ਅਜੇ ਪੰਜਾਹ ਸੱਠ ਵਰ੍ਹੇ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਚਖੰਡ ਪਯਾਨਾ ਕੀਤਿਆਂ ਹੋਇਆ ਸੀ ਕਿ ਇਹ ਅਨਰਥ ਹੋਣ ਲੱਗ ਪਿਆ ਸੀ। ਮਾਨੱਖੀ ਨੁਕਤੇ ਤੋਂ ਪੜਤਾਲ ਤੇ ਨਿਰਣੇ ਦੇ ਸਾਮਾਨ ਗੁਰੂ ਜੀ ਪਾਸ ਮੌਜੂਦ ਸਨ ਤੇ ਪੜਤਾਲ ਆਸਾਨ ਸੀ, ਤੇ ਆਤਮਕ ਨੁਕਤੇ ਤੋਂ ਉਹ ਆਪ ਆਤਮ ਤੱਤ੍ਵਵੇਤਾ ਤੇ ਪਰਮ ਪਰਾਵਰ ਨਾਥ ਸਨ, ਉਹਨਾਂ ਦੀ ਅੰਤਰ ਮੁਖੀ ਦ੍ਰਿਸ਼ਟੀ ਸਾਰਿਆਂ ਹੀ ਨਿਰਣਿਆਂ ਨੂੰ ਕਰ ਲੈਣ ਲਈ ਸਮਰੱਥ ਸੀ। ਇਸੀ ਤਰ੍ਹਾਂ ਭਗਤਾਂ ਦੀ ਬਾਣੀ ਵਿਚ ਤਾਂ ਆਖੇਪ ਬੋਹੱਦ ਹੋ ਚੁਕੇ ਸਨ ਉਹਨਾਂ ਦੀ ਛਾਂਟ ਕਰਕੇ ਸੋਧੀ ਹੋਈ ਨੂੰ ਆਤਮ ਬਲ ਨਾਲ ਭਗਤਾਂ ਤੋਂ ਸਹੀ ਕਰਕੇ ਉਹਨਾਂ ਦੀ ਸ਼ੁੱਧ, ਨਿਰਸੰਸੈ ਬਾਣੀ ਬੀੜ ਵਿਚ ਚਾੜ੍ਹੀ। ਇਹ ਗੱਲ ਜ਼ਰੂਰੀ ਨਹੀਂ ਕਿ ਉਹਨਾਂ ਦੀ ਸਾਰੀ ਬਾਣੀ ਚਾੜ੍ਹੀ ਹੋਵੇ। ਹੋ ਸਕਦਾ ਹੈ ਕਿ ਸਾਰੀ ਹੋਵੇ, ਹੋ ਸਕਦਾ ਹੈ ਕਿ ਹੋਰ ਬੀ ਬਾਣੀ ਹੋਵੇ, ਜੋ ਭਗਤਾਂ ਦੀ ਹੋਵੇ ਤੇ ਚਾਹੇ ਓਹ ਆਖੇਪਾਂ ਵਾਲੀ ਹੋਵੇ। ਇਹ ਬੀ ਸੰਭਵ ਹੈ ਕਿ ਭਗਤਾਂ ਨੇ ਨਵੀਨ ਬਾਣੀ ਬੀ ਕੋਈ ਉਸ ਵੇਲੇ ਰਚਕੇ ਲਿਖਾਈ ਹੋਵੇ, ਪਰ ਜਿੰਨੀ ਬਾਣੀ ਬੀੜ ਵਿਚ ਚਾੜ੍ਹੀ ਗਈ ਹੈ ਉਹਨਾਂ ਭਗਤਾਂ ਦੀ ਆਪਣੀ ਹੈ ਤੇ ਇਸ ਵਿਚ ਉਨ੍ਹਾਂ ਦੇ ਆਸ਼ੇ, ਜੀਵਨ ਵਿਚ ਉੱਨਤੀ ਦੇ ਅੱਡ ਅੱਡ ਤਜਰਬੇ ਤੇ ਸਮੇਂ ਦੇ ਭਾਵ, ਤੇ ਅੰਤ ਉੱਚ ਪਦ ਪ੍ਰਾਪਤੀ ਪਰ ਸਾਈਂ ਵਲੋਂ ਗੁਰੂ ਜੋਤੀ ਤੋਂ ਪ੍ਰਾਪਤ ਰਮਜ਼ਾਂ ਦੇ ਭਾਵ ਆ ਗਏ ਹਨ। ਭਾਈ ਸ਼ੰਕਰ ਦਿਆਲ ਜੀ ਫੈਜ਼ਾਬਾਦੀ ਆਪਣੇ ਜਪੁਜੀ ਦੇ ਟੀਕੇ ਦੇ ਦੀਬਾਚੇ ਵਿਚ ਲਿਖਦੇ ਹਨ ਕਿ ਅਰਸ਼ਾਂ ਵਿਚ 'ਗੁਰੂ ਜੋਤੀ' ਇਕ ਸੰਸਾਰ ਦੀ ਸਿਖਜਾ ਦਾਤਾ ਰੱਬੀ ਸ਼ਕਤੀ ਹੈ। ਇਸ ਦੀ ਤਾਬਿਆ ਸਾਰੇ ਭਗਤ ਤੇ ਦਿਲਹਾਮੀ ਸਿਖਜਾ ਦਾਤੇ (ਅਵਤਾਰ ਤੇ ਨਬੀ ਆਦਿ) ਆਕੇ ਕੰਮ ਕਰਦੇ ਰਹੇ ਹਨ। ਇਨ੍ਹਾਂ ਪਰ ਗੁਰੂ ਜੋਤੀ ਵੱਲੋਂ ਬਾਣੀ ਉੱਤਰਦੀ ਰਹੀ ਹੈ। ਜਿਤਨੇ ਐਸੇ ਮਹਾਂ ਪੁਰਖ ਹੋਏ ਸਾਰਿਆਂ ਨੂੰ ਸ਼ਰੀਰ ਵਿਚ ਆਕੇ ਸ਼ਰੀਰ ਵਾਲੇ ਗੁਰੂ ਦੀ ਲੋੜ ਪਈ। ਇਸ ਕਰਕੇ ਏਹ ਸਭ ਗੁਰੂ ਜੋਤੀ ਦੀਆਂ ਕਾਇਮ ਮੁਕਾਮ ਵਜਕਤੀਆਂ ਸਨ। ਅਖੀਰ ਕਲਜੁਗ ਵਿਚ ਉਹ 'ਗੁਰੂ ਜੋਤੀ' ਆਪ ਪ੍ਰਗਟ ਹੋਈ ਤੇ 'ਗੁਰੂ ਨਾਨਕ' ਕਹਾਈ।ਇਸ ਜੋਤੀ ਨੂੰ ਸ਼ਰੀਰ ਧਾਰਕੇ ਬੀ ਸ਼ਰੀਰ ਧਾਰੀ ਗੁਰੂ ਧਾਰਨ ਨਹੀਂ ਕਰਨਾ ਪਿਆ। ਗੁਰੂ ਜੀ ਨੇ ਆਪ ਫੁਰਮਾਇਆ ਹੈ--'ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰ ਮਿਲਿਆ ਸੋਈ ਜੋਹੁ' ॥ ਪੁਨ--'ਬੀਜਉ ਸੂਖੇ ਕੋ ਨਹੀ ਬਹੈ ਦੁਲੀਚਾ ਪਾਇ' ਆਦਿ ਵਾਕਾਂ ਤੋਂ ਭਾਈ ਸ਼ੰਕਰ ਦਿਆਲ ਜੀ ਨੇ ਗੁਰੂ ਨਾਨਕ ਦੇਵ ਜੀ ਦੀ ਇਹ ਮਹਾਨਤਾ ਸਿੱਧ ਕੀਤੀ ਹੈ।

ਜੋ ਬਾਣੀ ਸਤਿਗੁਰਾਂ ਨੇ ਆਪ ਰਚੀ ਉਹ ਗੁਰੂ ਜੋਤੀ ਦੀ ਰਚਨਾ ਹੈ ਜੋ ਭਗਤਾਂ ਦੀ ਬਾਣੀ ਬੀੜ ਵਿਚ ਚੜ੍ਹੀ ਉਹ ਉਸੇ ਗੁਰੂ ਜੋਤੀ ਜੀ ਦੇ ਅਰਸ਼ਾਂ ਤੋਂ ਭਗਤਾਂ ਨੂੰ ਬਖਸ਼ੇ ਗਿਆਨ ਤੋਂ ਬਣੀ ਬਾਣੀ ਹੈ, ਇਸੇ ਕਰਕੇ ਭਗਤ ਬਾਣੀ ਬਾਬਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਲਿਖਿਆ ਹੈ--'ਭਗਤਿ ਜਨਾ ਕੀ ਉਤਮ ਬਾਣੀ ਜੁਗਿ ਜੁਗਿ ਰਹੀ ਸਮਾਈ' ॥

ਕਾਲ ਕਾਜ ਬਹੁ ਕਰੈ॥੨੭॥ਆਸ਼ੈ ਸਥਦਨਿ ਕੋ ਜਥਿ ਜਾਨਹਿ। ਨਾਂਹਿ ਤ ਗੁਰ ਕੋ ਬੂਝਨ ਠਾਨਹਿ। ਤਥਹਿ ਲਿਖਹਿ ਤਤਕਾਲ ਲਿਖਾਰੀ[1]।ਸ਼੍ਰੀ ਮੁਖ ਤੇ ਸ਼ੁਭ ਜਥਾ ਉਚਾਰੀ॥੨੮॥ਇਕ ਦਿਨ ਭਾਨੁ ਆਇ ਮੱਧਯਾਨਾ[2]।ਸ਼੍ਰੀ ਗੁਰ ਗਏ ਸੁਧਾਸਰ ਥਾਨਾ ਦੇ ਦਰਸ਼ਨ ਬਹੁਰੋ ਮੁੜਿ ਆਏ। ਜਾਮ ਦਿਵਸ ਬੈਠੇ ਹਰਖਾਏ॥੨੯॥ਥਾਵਨ ਅਖਰੀ ਕਰੀ ਬਨਾਵਨਿ। ਉਚਰਤਿ ਮੁਖਤੇ ਹੇਤ ਲਿਖਾਵਨਿ। ਆਦਿ ਅੰਤ ਧਰਿ ਏਕ ਸ਼ਲੋਕ। ਮਹਿਮਾ ਸਤਿਗੁਰ ਕੀ ਸੁਖ ਓਕ॥੩੦॥ਲਿਖਿ ਪਠਿਕੈ ਪ੍ਰਸੰਨ ਭਾ ਭਾਈ।ਕਹਿਨਿ ਲਗੇ 'ਬਹੁ ਰੁਚਿਰ ਬਨਾਈ। ਸੁੰਦਰ ਪਾਠ ਅਰਥ ਜਹਿਂ ਰਾਖਾ'।ਸੁਨਿ ਸ਼੍ਰੀ ਅਰਜਨ ਪੁਨ ਬਚ ਭਾਖਾ॥੩੧॥'ਸ਼੍ਰੀ ਪਰਮੇਸੁਰ ਕੀਰਤਿ ਠਾਨੀ।ਰੁਚਿਰ ਬਿਭੂਖਨ ਤਿਸੁ ਗੁਰ-ਬਾਨੀ।ਜੋ ਇਹੁ ਥਾਵਨਥਰਨੀ ਬਨੀ[3]।ਸ਼ੁਭਤਿਜਰਾਊ ਹੀਰਨਿ ਮਨੀ[4]॥੩੨॥ ਜੇਥ ਜਵਾਹਰ[5]ਜਰਨੋ ਜਰਾਊ। ਤਿਹ ਜੋਵਰ ਕੇ ਸਮ ਛਬਿ ਪਾਊ।ਪਾਠਕ[6] ਭੁਗਤਿ ਮੁਕਤਿ ਕੀ ਦਾਤਾ।ਹਲਤਿ ਪਲਤਿ ਸੁਖ ਜਿਨ ਰਸ ਜਾਤਾ[7]॥੩੩॥ ਕਹਤਿ ਸੁਨਤਿ ਬਚ ਇਸੀ ਪ੍ਰਕਾਰੇ।ਭਈ ਜਾਮਨੀ ਤਮ ਘਨ ਸਾਰੇ[8]।ਭਾਈ ਗਯੋ ਆਪਨੇ ਡੇਰੇ।ਗੁਰੁ ਬਿਚਾਰਨਿ ਕੀਨਿ ਬਡੇਰੇ॥੩੪॥–ਜਿਸਕੋ ਪਠਹਿ ਸਿੱਖ ਕਰਿ ਨੇਮ। ਕੰਠ ਕਰੇ ਨਿਤਪ੍ਰਤਿ ਜੁਤਿ ਪ੍ਰੇਮ। ਜਿਮ ਗੀਤਾ ਸਭਿ ਸ਼ਾਸਤ੍ਰਨਿ ਸਾਰ। ਬੇਦ ਸਾਰ ਤਿਮ ਲੈਹਿਂ ਨਿਕਾਰ*॥੩੫॥ਨਰਨ ਉਧਾਰਨ ਹਿਤ ਅਸ ਬਾਨੀ। ਚਹਿਯਹਿ ਰਚੀ ਮਹਿਦ ਸੁਖ ਦਾਨੀ–। ਜਾਮ ਜਾਮਨੀ ਜਾਗਹਿਂ ਜਾਵਤ । ਇਹੀ ਬਚਾਰ ਕਰਤਿ ਰਹਿਂ ਤਾਵਤ ॥ ੩੬ ॥ ਬਹੁਰ ਜਥਾ ਸੁਖ ਸ਼੍ਰੀ ਗੁਰ ਸੋਏ। ਜਿਨ ਬਹੁ ਦਾਸਨਿ ਕੇ ਦੁਖ ਖੋਏ। ਜਾਮ ਨਿਸਾ ਤੇ ਜਾਗਤਿ ਸ੍ਵਾਮੀ। ਕਰੀ ਸੌਚ ਸਭਿ ਅੰਤਰ ਜਾਮੀ ॥੩੭॥ ਦੰਤ ਧਾਵਨੀ[9] ਕੀਨਿ ਬਨਾਇ। ਪੁਨ ਗਮਨ ਗੁਰ ਸਹਿਜ ਸੁਭਾਇ। ਤੰਬੂ ਭਾਈ ਕੇ ਤਥਿ

[1]ਭਾਵ ਭਾਈ ਗੁਰਦਾਸ ਜੀ। [2]ਦੁਪਹਿਰੇ। [3]ਥਾਵਨ ਅੱਖਰੀ ਬਣੀ ਹੈ। [4]ਮਣੀਅੰਕਰਕੇ। [5]ਸ਼ੋਭਾ ਵਾਲਾ ਰਤਨ। [6]ਪੜ੍ਹਨ ਵਾਲੇ ਨੂੰ। [7]ਸਾਰੇ ਸੰਘਣਾ ਅੰਨ੍ਹੇਰਾ ਹੋਇਆ। [8]ਦਾਤਣ।

*ਕੇਵਲ ਦ੍ਰਿਸ਼ਟਾਂਤ ਮਾਤ੍ਰ–ਵਡਿਆਈ–ਅਰਥ ਸਮਝਣੇ ਚਾਹੀਦੇ। ਵੇਦਾਂ ਵਿੱਚ ਤਾਂ ਸੰਸਾਰੀ ਲੋੜਾਂ ਦੀਆਂ ਅਰਜ਼ੋਈਆਂ, ਚੰਦ, ਸੂਰ, ਅਗਨੀ ਆਦਿ ਦੇ ਮੋਹਿਲੇ ਹਨ,ਹਾਂ, ਉਪਨਿਖਦਾਂ ਵਿੱਚ ਗਿਆਨ ਦਾ ਜ਼ਿਕਰ ਹੈ। ਵੇਦ ਦਾ ਅਰਥ ਕੁਣੇ ਹੀ ਕਵਿ ਜੀ ਜਾਨਣ ਕਰਕੇ ਆਏ ਹਨ। (ਦੇਖੋ ਇਸੇ ਰਾਸ ਦਾ ਅੰਸੂ ੪੧ ਅੰਕ ੨੬ ਤੋਂ ਉਸਦੀ ਟੂਕ) ਗੁਰੂ ਜੀ ਜੋ ਬਾਣੀ ਉਚਾਰਦੇ ਸੇ ਸਿੱਧੇ ਅਨੁਭਵ ਦ੍ਵਾਰਾ ਵਾਹਿਗੁਰੂ ਜੀ ਤੋਂ ਗਿਆਨ ਪ੍ਰਾਪਤ ਕਰਕੇ ਸਾਡੀ ਬੋਲੀ ਵਿਚ ਸਾਨੂੰ ਦਾਨ ਕਰਦੇ ਸੇ।

ਆਏ। ਚਲੇ ਤਾਂਹਿ ਕੋ ਸਾਥ ਰਲਾਏ ॥੩੮॥ ਰਾਮ ਸਰੋਵਰ ਤੀਰਥ ਤੀਰ। ਕੀਨਿ ਸ਼ਨਾਨ ਗੁਰੂ ਗੰਭੀਰ। ਪੁਨ ਤਿਹ ਠਾਂ ਗੁਰਦਾਸ ਸ਼ਨਾਨਾ। ਬਸਤ੍ਰ ਪਹਿਰ ਕਰਿ ਥਿਤਿ ਤਿਸ ਥਾਨਾ॥੩੯॥ ਰਾਮ ਤਾਲ ਕੀ ਕੋਨ ਇਸਾਨ[1]। ਇਕ ਬਦਰੀ[2] ਸੁਭ ਖਰੀ ਸਥਾਨ। ਕ੍ਰਿਪਾ ਸਿੰਧੁ ਅਵਿਲੋਕਨਿ ਕੀਨੇ। ਤਿਸ ਤਰੁ ਕੇ ਤਰ ਤਬਿ ਆਸੀਨੇ[3] ॥੪੦॥ ਸਨਮੁਖਿ ਬੈਠਿ ਗਏ ਗੁਰਦਾਸ। ਸ਼੍ਰੀ ਗੁਰ ਕੀਨਸਿ ਬਾਕ ਪ੍ਰਕਾਸ਼। 'ਸਮਾਂ ਘੋਰ ਕਲਜੁਗ ਕੋ ਆਯੋ। ਕਟਕ ਬਿਕਾਰਨਿ ਕੋ ਜਗ[4] ਛਾਯੋ॥੪੧॥ਤਿਨ ਕੋ ਪਾਇ ਪਾਪ ਨਰ ਕਰਿਹੀਂ।ਅੰਤ ਕਾਲ ਬਿਚ ਨਰਕ ਸੁਪਰਿਹੀਂ।ਭੋਗ ਮਹਾਂ ਦੁਖ ਸੰਮਤ ਘਨੇ।ਤਹਾਂਸਹਾਇ-ਕ ਕੋਇ ਨ ਬਨੇ॥੪੨॥ਜਿਨ ਹਿਤ ਪਾਪਨਿ ਕਰਤਿ ਅਨੇਕ। ਤਿਨ ਮਹਿੰ ਤਹਾਂ ਨ ਪਹੁੰਚਨੋ ਏਕ'॥ਬਹੁ ਦੂਤਨਿ*ਤੇ ਲਹੈਂ ਸਜਾਈਂ। ਭੋਗ ਪਾਪ ਫਲ ਪੁਨ ਨਿਕਸਾਈ॥੪੩॥ਸ਼ਸ਼ਿਕਰ[6]ਸੋਂ ਮਿਲਿ ਤ੍ਰਿਣਨਿ ਮਝਾਰੀ।ਆਇ ਪਰਤਿ ਦੁਖ ਪਾਵਤਿ ਭਾਰੀ। ਅੰਨ. ਤ੍ਰਿਣਨਿ ਮਹਿੰ ਮਿਲਿ ਸੋ ਜਾਇ। ਪੁਨ ਦੇਹੀ ਤਿਸ ਕੋ ਮੁਖ ਖਾਇ॥੪੪॥ਦੰਤਨ ਤਰੇ ਕਸ਼ਟ ਕੋ ਪਾਵਹਿ। ਪੁਨਹ ਉਦਰ ਮਹਿੰ ਜਾਇ ਸਮਾਵਹਿ। ਤਹਿੰ ਜਠਰਾਗਨਿ ਤੇ ਤਪਤਾਇ। ਪ੍ਰਥਕ ਹੋਇ ਰਸ ਤਹਿੰ ਮਿਲਿ ਜਾਇ ॥੪੫॥ ਜਾਇ ਨਸਾ[7] ਮਹਿੰ ਰੁਧਿਰ ਬਨੈਹੈ।ਇਮ ਹੀ ਸਪਤ ਧਾਤ ਮਹਿੰ ਜੈ ਹੈ।ਪੁਨਹ ਰੇਤ[8]ਸੋਂ ਮਿਲਿ ਨਿਕਸਾਵਹਿ। ਛਿੱਦ੍ ਜੋਨਿ ਕੋ[9] ਤਬਿ ਪ੍ਰਵਿਸ਼ਾਵਹਿ ॥੪੬॥ ਗਰਭ ਬਿਖੈ ਦੁਖ ਗਿਨੇ ਨ ਜਾਂਹੀ। ਬਿਸ਼ਟਾ ਮੂਤ੍ ਮਿਲਨੋ ਬਸਿ[10]ਤਾਂਹੀ।ਜਬਿ ਨਿਕਸਤਿ ਪੁਨਿ ਜੋਨੀ ਦ੍ਵਾਰ।ਛਿੱਦ੍ਛੋਟਿ ਦੁਖ ਲਹਤਿ ਅਪਾਰ॥੪੭॥ਇਮ ਜਨਮੈਂ ਤਨ ਪਾਇ ਬਹੋਰੀ।ਮਰਹਿ ਫੇਰਿ ਕਰਿ ਕਰਿ ਅਘ ਘੋਰੀ। ਤਨਕ ਮਾਤ੍ ਸੈਕਟ ਇਹ ਕਹੋ। ਗਿਨੇ ਨ ਜਾਇੰ ਜਿਭਕ ਇਹ ਲਹੋ†॥੪੮॥ ਯਾਂਤੇ ਰਚਹਿੰ ਏਕ ਅਸ ਬਾਨੀ। ਨਿਤ ਜਿਸ ਪਠਤਿ ਹੋਹਿੰ ਅਘ ਹਾਨੀ। ਰਿਦੇ ਬਸਾਇ ਕਮਾਵੈ ਜੋਈ। ਬਹੁਰ ਨ ਜਨਮ ਮਰਨ ਤਿਸ ਹੋਈ' ॥੪੯॥ ਇੱਤਯਾਦਿਕ ਬਹੁ ਬਾਕ ਬਿਲਾਸੇ। ਉਪਕਾਰੀ ਗੁਰ ਕੀਨਿ ਪ੍ਰਕਾਸ਼ੇ। ਇਤਨੇ ਮਹਿੰ ਪ੍ਰਭਾਤਿ ਹੁਇ ਆਈ। ਭਯੋ ਪ੍ਰਕਾਸ਼

---

[1]ਪੂਰਬ ਤੇ ਉੱਤਰ ਦੀ ਵਿੱਚਲੀ ਦਿਸ਼ਾ। [2]ਬੇਰੀ। [3]ਇਸਥਤ ਹੋਏ। [4]ਵਿਕਾਰਾਂ ਦੀ ਸੈਨਾਂ ਜੱਗ ਵਿੱਚ। [5]ਭਾਵ ਇਕ ਸੰਬੰਧੀ ਬੀ। [6]ਚੰਦ੍ਰਮਾਂ ਦੀ ਕਿਰਨ। [7]ਨਾੜੀ। [8]ਬੀਰਜ [ਸੰਸ:-ਰੇਤਸ੍]। [9]ਇਸਤ੍ਰੀ ਦੇ ਗੁਪਤ ਅੰਗ ਦੇ ਛੇਕ ਵਿੱਚ। [10]ਵਸਦਾ ਹੈ। *ਪਾ:—ਦੂਖਨਿ।

†ਇਹ ਕਸ਼ਟਾਂ ਦਾ ਕਵਿ ਜੀ ਨੇ ਚੰਗਾ ਡੂੰਘਾਈਕ ਨਕਸ਼ਾ ਖਿੱਚਾ ਹੈ।

ਚਿਰੀ ਚੁਹਕਾਈ[1] ॥ ੫੦ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਤ੍ਰਿਤਿਯ ਰਾਸੇ 'ਭਗਤਨ ਕੇ ਆਗਮਨ ਪ੍ਰਸੰਗ ਵਰਨਨੰ ਨਾਮ ਦ੍ਵੈ ਚੱਤ੍ਵਾਰਿੰਸਤੀ ਅੰਸੂ ॥ ੪੨ ॥

੪੩. [ਸੁਖਮਨੀ। ਸੱਤਾ ਬਲਵੰਡ]।

ਦੋਹਰਾ ॥ ਰਾਮਤਾਲ ਈਸਾਨ ਦਿਸ਼[2] ਬੈਠੇ ਗੁਰੂ ਕ੍ਰਿਪਾਲ। ਰਚਨਿ ਲਗੇ ਤਬ ਸੁਖਮਨੀ ਦੇ ਸੁਖ ਕਰਤਿ ਨਿਹਾਲ॥੧॥ਚੌਪਈ॥ ਪ੍ਰਥਮ ਸ਼ਲੋਕ[3] ਗੁਰੂ ਪਗ ਬੰਦੇ। ਕੀਨਿ ਮੰਗਲਾਚਰਨ ਬਿਲੰਦੇ। ਪ੍ਰਭੁ ਸਿਮਰਨ ਕੀ ਮਹਿਮਾ ਫੇਰ। ਅਸ਼ਟਪਦੀ ਮਹਿੰ ਰਚੀ ਬਡੇਰ॥੨॥ਨਾਮ ਮਹਾਤਮ ਮਹਿਦ ਮਹਾਨਾ। ਬਹੁ ਬਿਧਿ ਸੋਂ ਸਤਿਗੁਰੂ ਬਖਾਨਾ। ਬ੍ਰਹਮ ਗ੍ਯਾਨੀ ਉਰ ਭਗਤ ਵਿਰਾਗੀ। ਸਾਧ ਸੰਗਤਿ ਜਿਨ ਕੀਲਿਵਲਾਗੀ॥੩॥ਕਹਨੋ ਮਹਾਤਮ ਅਤਿ ਤਿਨਕੇਰਾ। ਸੰਤਨਿ ਰਿਪੁ ਕੋ[4] ਕਸ਼ਟ ਬਡੇਰਾ। 'ਨਿਰਗੁਨ ਆਪ ਸਰਗੁਨ ਭੀ ਓਹੀ। ਕਲਾਧਾਰ ਜਿਨ ਸਗਲੀ ਮੋਹੀ'॥੪॥ਤੱਤ੍ਰੰ ਮਸੀਂ[5] ਬਾਕ ਇਹ ਭਾਖਾ। ਇਮ ਸ਼੍ਰੁਤਿ ਸਾਰ ਆਨਿ ਸਭਿ ਰਾਖਾ*।ਕਰਿ ਸੁਖਮਨੀ ਅੰਤ ਮਹਿੰ ਆਪੁ। ਕਹਨੋ ਮੋਹਾਤਮ ਅਧਿਕ ਪ੍ਰਤਾਪੁ॥੫॥ਸਭਿ ਤੇ ਊਚ ਪਾਇ ਆਸਥਾਨ।ਨਿਤਪਾਠਕ ਮਿਟਿ ਆਵਨਿ ਜਾਨਿ। ਮੈਂ ਮਹਿਮਾ ਕਨਾ ਕਰਵ ਬਖਾਨੀ। ਗੁਰ ਸਰਬੱਗ ਕਹੀ ਸੁ ਮਹਾਨੀ[6]॥੬॥ ਪ੍ਰਾਤ ਸਮੇਂ ਇਕ ਮਨ ਕਰਿ ਪਾਠ। ਮਿਟਹਿ ਪਾਪ ਕ੍ਰਿਤ ਜਾਮ ਜੁ ਆਠ[7]। ਜਨਮ ਮਰਨ ਤਿਨਕੋ ਕਟਿ ਜਾਇ। ਪਠਿ ਪ੍ਰਭੁ ਚਰਨਨਿ ਰਹੈ ਸਮਾਇ॥੭॥ਜਹਾਂ ਬੈਠਿ ਸੁਖਮਨੀ ਉਚਾਰੀ।ਤਿਸ ਕੋ†ਦਰ-ਸ਼ਨ ਹੁਇ ਫਲ ਭਾਰੀ‡।ਸਭਿ ਲਿਖਵਾਇ ਉਠੇ ਗੁਰ ਪੂਰੇ। ਪਰਉਪਕਾਰ

[1]ਪੰਛੀ ਬੋਲੇ। [2]ਪੂਰਬ ਉੱਤਰ ਦੀ ਵਿਚਲੀ ਦਿਸ਼ਾ। [3]ਪਹਿਲੇ ਸ਼ਲੋਕ ਵਿਚ। [4]ਸੰਤ ਦੋ ਦੋਖੀ ਨੂੰ। [5]ਭਾਵ ਤੁੰ ਦ੍ਰੁਹਮ ਹੈ। [6]ਬੜੀ (ਮਹਿਮਾ)। [7]ਕੀਤ ਹੋਏ ਅੱਠ ਪਹਿਰ ਦੇ।

*ਸਤਿਗੁਰੂ ਜੀ ਨੇ ਆਪ ਸੁਖਮਨੀ ਨੂੰ ਕਿਸੇ ਸ਼੍ਰੁਤੀ ਦਾ ਸਾਰ ਨਹੀਂ ਆਖਿਆ, ਉਨ੍ਹਾਂ ਨੇ ਫੁਰਮਾਯਾ ਹੈ:-'ਉਤਮ ਸਲੋਕ ਸਾਧਕੇ ਬਚਨ ॥ ਅਮੁਲੀਕ ਲਾਲ ਏਹਿ ਰਤਨ'। ਜਿਸਦੇ ਅਰਥ ਹਨ ਕਿ (ਬ੍ਰਹਮ ਰੂਪੀ ਸਮੁੰਦਰ ਵਿਚੋਂ ਆਏ) ਏਹ ਅਮੋਲਕ ਰਤਨ ਹਨ, ਜੋ ਉਤਮ ਸ਼ਲੋਕ ਹੋਕੇ ਸਾਧੂ ਬਚਨ (ਦੁਆਰਾ ਪ੍ਰਗਟੇ ਹਨ) ਭਾਵ ਇਹ ਕਿ ਵਾਹਿਗੁਰੂ ਜੀ ਦਾ ਤੱਤ੍ਰ ਗਿਆਨ ਅਸਾਂ ਨੇ ਆਪ ਵਰਣਨ ਕੀਤਾ ਹੈ। ਹਾਂ ਤੱਤ੍ਰ ਗਯਾਨ ਨਾਲ ਜੋ ਉਪਨਿਖਦ ਸ਼ਾਸਤ੍ਰ, ਜਿੰਦਾਵਸਤ੍ਰ, ਸਾਮ, ਕੁਰਾਨ ਅੰਜੀਲ ਦੇ ਓਹ ਵਾਕ ਜੋ ਸੱਚ ਹਨ ਮਿਲਨਗੇ ਤਾਂ ਇਨ੍ਹਾਂ ਦਾ ਇਸ ਤਰ੍ਹਾਂ ਦਾ ਮਿਲਨਾ ਉਨ੍ਹਾਂ ਵਿਚੋਂ ਕਿਸੇ ਦਾ ਸਾਰ ਕੱਢਕੇ ਲਿੱਖਣ ਦੇ ਅਰਥ ਨਹੀਂ ਹੱਖਦਾ। ਵਿਸ਼ੇਸ਼ ਲਈ ਵੇਖੋ ਇਸੇ ਰਾਸ ਦੇ ਅੰਸੂ ੪੨ ਅੰਕ ੫੦ ਤੇ ਅੰਸੂ ੪੨ ਅੰਕ ੨੬ ਦੀ ਹੇਠਲੀ ਟੂਕ। †ਪਾ:-ਤਿਸ ਥਲ।

‡ਰਾਮਸਰ ਦੇ ਕਿਨਾਰੇ ਪੂਰਬੋਤਰ ਦਿਸ਼ਾ ਵੰਨੇ ਬੇਰੀ ਹੇਠ ਇਹ ਠਿਕਾਣਾ ਅਜੇ ਤੱਕ ਵੱਖਰਾ ਸੁਖਮਨੀ ਸਾਹਿਬ ਰਚਨ ਦੀ ਯਾਦਗਾਰ ਵਿੱਚ ਕਾਇਮ ਹੈ।

ਚਰਿਤ ਜਿਨ ਰੂਰੇ ॥੮॥ ਇਸੀ ਪ੍ਰਕਾਰ ਨਿਤਾਪ੍ਰਤਿ ਬਾਨੀ। ਲਿਖਵਾਵਹਿੰ ਰਚਿ-ਰਚਿ ਗੁਨਖਾਨੀ। ਬਹੁਰ ਕਥਾ ਔਰੈ ਇਕ ਹੋਈ।ਬਰਨੀ ਬਨੈ[1]ਇਹਾਂ ਅਬਿ ਸੋਈ ॥੯॥ ਰਾਮਕਲੀ ਸ਼ੁਭ ਰਾਗ ਮਝਾਰ। ਡੋਮ[2] ਬਨਾਈ ਲਿਖੀ ਸੁ ਵਾਰ।ਲੱਧਾ ਸਿੱਖ ਤਿਨਹੁੰ ਲੈ ਆਵਾ।ਸ਼੍ਰੀ ਗੁਰ ਕੋ ਦਰਸ਼ਨ ਕਰਿਵਾਵਾ॥੧੦॥ ਸੁਨਿ ਸਿੱਖਨਿ ਬੂਝੀ ਸਭਿ ਸਾਥਾ। 'ਸਰਬ ਬ੍ਰਿਤਾਂਤ ਕਹਹੁ ਹਮ ਸਾਥਾ'। ਸੁਨਿ ਸ਼ੋਤਨਿ ਤੇ ਸਕਲ ਪ੍ਰਸੰਗ।ਕੀਨਿਉਚਾਰਨ ਹਿਤਕੋ ਸੰਗ ॥੧੧॥ਹੁਤੋ ਡੂਮ[3] ਬਲਵੰਡ ਮਹਾਨਾ । ਸੱਤਾ ਤਿਸ ਕੋ ਅਨੁਜ[4] ਸੁਜਾਨਾ। ਦਾਰਿਦ ਤੇ ਦੁਹੂੰਅਨਿ ਦੁਖ ਪਾਯੋ।ਕਰੈਯਤਨ ਧਨ ਹਾਥ ਨ ਆਯੋ॥੧੨॥ਤਬਿਬਲਵੰਡ ਦੇਸ਼ ਕਿਤ ਗਯੋ।ਵਿਰਮੋ ਬਹੁਤ ਕੁਛ ਦਰਬ ਨ ਪਯੋ।ਸੱਤਾ ਸਤਿਗੁਰ ਪਾਸ ਰਹਯੋ ਹੈ।ਕਰਹਿ ਕੀਰਤਨ ਅਨੰਦ ਲਹਯੋ ਹੈ॥੧੩॥ਸੁਖ ਸੋਂ ਕੀਨਸਿ ਨਿਜ ਗੁਜ਼ਰਾਨ।ਪਾਇ ਦਰਬ ਕਰਿ ਪਹਿਰਨ ਖਾਨ। ਕਿਤਿਕ ਸਿੱਖਨ ਅਰਦਾਸ ਕਰਾਵਹਿੰ।ਸਤਿਗੁਰ ਘਰਤੇ ਸਭਿਕੁਛ ਪਾਵਹਿੰ॥੧੪॥ਫਿਰ ਬਲਵੰਡ ਬਿਦੇਸ਼ ਮਝਾਰੇ। ਨਿਰਧਨ ਹੀ ਆਯੋ ਗੁਰਦ੍ਵਾਰੇ। ਦੁਖੀ ਹੋਇ ਕਰਿ· ਬਹੁ ਅਕੁ-ਲਾਯੋ।ਸ਼੍ਰੀ ਅਰਜਨ ਜਸ ਕਵਿਤ ਬਨਾਯੋ॥੧੫॥ਕਬਿੱਤ॥ 'ਆਯੋਨਿਜਦ੍ਵਾਰੇ, ਦਯਾ ਕਲਪਤਰ ਥਾਰੇ[5]ਭਾਰੇ ਬਿਰਦ ਬਿਲੰਦ,ਦੀਨ ਦਰਦ ਬਿਦਾਰੋ ਹੋ । ਦ੍ਰੌਪਤੀ ਉਧਾਰੀ, ਗਜ ਗ੍ਰਾਹ[6] ਤੇ ਛੁਟਾਰੀ, ਭੀਰ ਰਾਖਸ਼ਨਿ ਮਾਰੀ ਵੈਰੀ ਦੇਵਨਿ ਨਿਹਾਰੇ ਹੋ'।ਪ੍ਰਹਲਾਦ ਸੋਚਨ,ਬਿਲੋਚਨ ਸੁ ਪੁੰਡਰੀਕ[7],ਪੋਚ ਬਲ-ਮੀਕ ਜਸ ਸੋਚ ਕੀਯੋ ਚਾਰੋ ਹੋਂ[8]। ਗਨਕਾ ਗਿਨੀ ਹੈ ਕੌਨ ਤੀਰਥ ਪਰਸ ਆਈ,ਜੈਸੇ ਏ ਉਧਾਰੋ ਤੈਸੇ ਮੋਹਿ ਕੋ ਉਧਾਰੋ ਹੋ'॥੧੬॥ਚੌਪਈ॥ਕ੍ਰਿਪਾ ਸਿੰਧੁ ਕੇ ਨਿਕਟ ਉਚਾਰਾ।'ਅਬਿ ਅਲੰਬ ਮੈਂ ਲੀਨਿ ਤੁਮਾਰਾ'।ਸੁਨਿ ਸ਼੍ਰੀ ਗੁਰ ਨੇ ਧੀਰਜ ਦੀਨਸਿ। 'ਪੂਰਨ ਹੁਇ ਜੁ ਮਨੋਰਥ ਕੀਨਸਿ ॥ ੧੭ ॥ ਰਹੁ ਹਮ ਨਿਕਟ ਕੀਰਤਨ ਕਰੋ।ਅਨੁਜ ਸਹਤ ਰਾਗਨਿ ਸੁਰ ਭਰੋ । ਚਲਹਿ ਇਹਾਂ ਗੁਜ਼ਰਾਨ ਤੁਮਾਰੀ । ਲਹਹੁ ਪਦਾਰਥ ਹੁਇ ਅਨੁਸਾਰੀ'॥੧੮॥ਇਮ ਕਹਿ ਗੁਰ ਧਨ ਦੀਨਿ ਬਿਸਾਲਾ। ਲੈ ਆਇਸੁ ਘਰ ਗਾ ਤਿਸ ਕਾਲਾ। ਪੁਨਹ

---

[1]ਕਥਨ ਕਰਨੀ ਬਰਦੀ ਹੈ। [2]ਭਾਵ ਸੱਤੇ ਬਲਵੰਡ। [3]ਇਕ ਗਾਉਣ ਵਜਾਉਣ ਵਾਲੀ ਜਾਤ ਜਿਸਨੂੰ ਹਿੰਦੂ ਨੀਚ ਜਾਤ ਗਿਣਦੇ ਹਨ। ਮਿਰਾਸੀ। [4]ਛੋਟਾ ਭਾਈ। [5]ਕਲਪ ਬ੍ਰਿੱਛ ਆਪਦੇ। [6]ਤੰਦੂਆ। [7]ਦ੍ਰੌਪਤਿਆਂ ਦੇ ਵੈਰੀ ਦੇਖਕੇ (ਸਮਝਕੇ)। [8]ਪ੍ਰਹਿਲਾਦ ਦੇ ਛੁਡਾਰ ਵਾਲੇ,ਨੇਤ੍ਰ ਕਵਲ ਵਤਾ [9]ਨੀਚ ਬਾਲਮੀਕ ਦਾ ਜੱਸ ਵਿਚਾਰ ਕੇ ਚਾਰ ਦਿਸ਼ਾ ਵਿਚ ਕੀਤਾ ਹੈ। (ਅ) ਸੋਚ=ਪਵਿੱਤ੍ਰ।

ਸਮੀਪ ਗੁਰੂ ਕੇ ਆਵਾ।ਮਿਲਨੋ ਅਨੁਜ ਯੁਤ ਕਿਰਤਨ ਗਾਵਾ॥੧੯॥ ਸੁਨਿ ਸਤਿਗੁਰੂ ਪ੍ਰਸੰਨ ਉਦਾਰਾ।ਨਾਮ'ਰਾਇ ਬਲਵੰਡ' ਉਚਾਰਾ। ਹਰਖਤਿ ਹੁਇ ਹੁਇ ਰੁਚਿ ਸੋਂ ਗਾਵੈਂ।ਦੋਨਹੁੰ ਭ੍ਰਾਤ ਸੁਰਸ[1] ਅਧਿਕਾਵੈ॥੨੦॥ਰਾਗ ਰਾਗਨੀ ਕਰਿ ਅਨੁਰਾਗੇ।ਗਾਵਹਿੰ ਸੁੰਦਰ ਸਭਿ ਸ਼ੁਭ ਲਾਗੇ[2]।ਸਿੱਖ ਸਰਾਹਨ ਕਰਹਿੰ ਸੁਨੰਤੋ।ਤਨੋਂ ਤਨੋਂ ਸੋ ਅਹੰਕਾਰ ਕਰੰਤੋ ॥੨੧॥ ਇਸ ਬਿਧਿ ਕੇਤਿਕ ਕਾਲ ਬਿਤਾਯੋ। ਦਿਨਪ੍ਰਤਿ ਉਰ ਹੈਕਾਰ ਬਧਾਯੋ। ਕ੍ਰਿਪਾ ਸਿੰਧੁ ਨੇ ਤਿਨ ਗਤਿ ਜਾਨੀ।–ਹੋਛੇ ਭ੍ਰਮ ਜਾਤਿ,ਭਏਮਾਨੀ॥੨੨॥ਆਦਿ ਅੰਤ ਕੀ ਦਸ਼ਾ ਬਿਸਾਰੀ। ਹਮ ਬਿੱਦਜਾ ਬਡ, ਭੇ ਹੈਕਾਰੀ[3]। ਗੁਰੂ ਗਰੀਬ ਨਿਵਾਜ ਨ ਜਾਨਾ। ਗਾਇ ਨੀਕ ਹਮ ਭਏ ਮਹਾਨਾ–॥੨੩॥ ਹੈਕਾਰਤਿ ਕੁਛ ਸਮੈ ਬਿਤਾਵਾ।ਭਰਾਨੀ ਕੋ ਸੁ ਬੁਲਾਹ ਤਬਿ ਆਵਾ।ਯੁਗ ਭ੍ਰਾਤਾ ਸਤਿਗੁਰ ਢਿਗ ਗਏ। ਮੁਖ ਤੇ ਕਰਤਿ ਸੁਜਸੁ ਕੋ ਭਏ॥੨੪॥'ਦਾਸ ਜਾਨਿ ਹਮ ਕਾਰਜ ਕੀਜਹਿ। ਦਰਬ ਬਿਸਾਲ ਆਪ ਅਬਿ ਦੀਜਹਿ। ਜਿਸਤੇ ਕਰਹਿੰ ਬਨਾਹੁ ਹਮ ਭਾਰਾ।ਪਿਖਹਿੰ ਸੁਨਹਿੰ ਹੁਇ ਸੁਜਸੁ ਤੁਮਾਰਾ' ॥੨੫॥ਗੁਰੂ ਕਹਜੋ 'ਚਿੰਤਾ ਦਿਹੁ ਟਾਰਾ।ਸ਼੍ਰੀ ਨਾਨਕ ਕੋ ਅਤੁਟ ਭੰਡਾਰਾ।ਪ੍ਰਾਤਕਾਲ ਜੋਤਿਕ ਧਨ ਆਵਹਿ। ਸਿਖ ਸੰਗਤਿ ਹਮ[4] ਆਨਿ ਚਢਾਵਹਿ॥੨੬॥ਸੋ ਸਭਿ ਹੀ ਤੁਮ ਲੇਹੁ ਸੰਭਾਰੀ।ਸਤਿਗੁਰ*ਕਾਰਜ ਸਰਬ ਸੁਧਾਰੀ[5]'। ਦੁਹੂੰ ਸੁਨਤਿ ਮਨ ਆਨੰਦ ਪਾਏ। ਗੁਰ ਜਸ ਉਚਰਤਿ ਸਦਨ ਸਿਧਾਏ॥੨੭॥ਜਾਮਨਿ ਬਿਤੀ ਪ੍ਰਾਤਿ ਜਬਿ ਹੋਈ। ਦਰਸ਼ਨ ਕਰਨਿ ਆਇ ਸਭਿ ਕੋਈ।ਸਿਖ ਸੰਗਤਿ ਦੇ ਮਿਲਹਿੰ ਅਕੋਰ। ਬੰਦੈਂ ਚਰਨ ਕਮਲ ਕਰ ਜੋਰਿ ॥ ੨੮ ॥ ਸਭਿ ਦਿਨ ਕੀ ਪੂਜਾ ਗਿਨਿ ਜਬੈ । ਭਯੋ ਰਜਤਪਨ ਇਕ ਸੌ ਤਬੈ।ਦੁਹੂੰ ਭ੍ਰਾਤ ਕੋ ਸਗਰੇ ਦੀਨਿ। ਗਰਬੋ ਮੂਢ ਨਹੀਂ ਤਬਿ ਲੀਨਿ ॥੨੯॥ ਦਿਏ ਬਗਾਇ[6]ਗੁਰੂ ਕੇ ਆਗੇ। 'ਹਮ ਸੋਂ ਕਰਨਿ ਮਸ਼ਕਰੀ ਲਾਗੇ। ਕਨਾ ਹਮ ਲੈਕੇ ਬਨਾਹ ਰਚਾਵਹਿੰ।ਧਨ ਬਹੁ ਘਰ ਤੇ ਕਨੋਂ ਨ ਦਿਵਾਵਹਿੰ॥ ੩੦॥ਸੁਨਤਿ ਸਤਿਗੁਰੂ ਧੀਰਜ ਦੀਨਿ।'ਪੂਰਹਿੰ ਸ਼੍ਰੀ ਨਾਨਕ ਇਛ ਕੀਨਿ। ਲਿਹੁ ਧਨ ਇਤੈ, ਨਿਬਾਹਹੁ ਕਾਰ। ਕਰਤਿ ਕੀਰਤਨ ਲਹਹੁ ਉਦਾਰ' ॥

---

[1]ਪ੍ਰੇਮ ਸਹਿਤ। [2]ਸਾਰਿਆਂ ਨੂੰ ਚੰਗੇ ਲਗਦੇ ਹਨ। [3]ਅਸਾਂ ਪਾਸ ਬਙੀ ਵਿੱਦਜਾ ਹੈ ਇਸ ਤਰ੍ਹਾਂ (ਮਨ ਵਿਚ ਸੋਚਕੇ) ਹੈਂਕਾਰੀ ਹੋਏ ਹਨ। [4]ਸਾਨੂੰ। [5]ਸੁਧਾਰਨਗੇ। [6]ਵਗਾਹ ਮਾਰੇ। [7]ਕੀਰਤਨ ਕਰਦੇ ਬਹੁਤ (ਧਨ) ਲਭੋਗੇ (ਹੋਰ)।

*ਐਸੇ ਥਾਈਂ ਜਦ ਗੁਰੂ ਜੀ ਇਹ ਪਦ ਵਰਤਦੇ ਹਨ, ਤਾਂ ਮੁਰਾਦ ਸ਼੍ਰੀ ਗੁਰੂ ਰਾਮਦਾਸ ਯਾ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ ਹੁੰਦੀ ਹੈ। (ਦੇਖੋ ਅੰਕ ੩੧)

੩੧॥ਸਤਿਗੁਰ ਘਰ ਤੇ ਨਿਤ ਤੁਮ ਲੇਨਾ।ਏਕ ਬਾਰ ਨਹਿ ਕੀਨਸਿ ਦੇਨਾ। ਸਦਾ ਤੁਮਾਰੀ ਸਾਂਝ ਹਮਾਰੇ। ਨਹਿ ਫੇਰਹੁ ਲੀਜਹੁ ਇਹੁ ਪਯਾਰੇ' ॥੩੨॥ ਬਹੁਤ ਨੰਮ੍ਰਤਾ[1] ਕਰਿ ਗੁਰ ਕਹਯੋ।ਤਬਿ ਸਭਿ ਦਰਬ ਹਾਥ ਨਿਜ ਗਹਯੋ। ਲੈ ਗਮਨੇ ਮਤਿਮੰਦ ਨਿਕੇਤ।ਬੋਲਤਿ ਭੇ ਗੁਰ ਨਿੰਦ ਸਮੇਤ ॥੩੩॥ 'ਨਹੀਂ ਆਜ ਤੇ ਨਿਕਟ ਪਧਾਰਹਿ। ਨਹੀਂ ਕੀਰਤਨ ਕਬਹੁੰ ਉਚਾਰਹਿ। ਹਮਰੋ ਕਾਰਜ ਸਰਯੋ ਨ ਕੋਈ। ਗੁਰ ਸਮੀਪ ਰਹਿ ਕਜਾ ਪੁਨਿ ਹੋਈ'॥੩੪॥ ਇਮ ਕਹਿ ਕਰਿ ਦ੍ਵੈ ਰਹੇ ਅਵਾਸ। ਨਹਿ ਗਮਨੇ ਸ਼੍ਰੀ ਸਤਿਗੁਰ ਪਾਸ। ਦਿਵਸ ਆਗਲੇ ਜਥਿਹੀਜਾਨੇ।ਸਿੱਖਜਨਨਿ ਸੋਂ ਤਥਿ ਬਾਕ ਬਖਾਨੇ॥੩੫॥'ਨਹੀਂ ਰਬਾਬੀ ਚਲਿ ਕਰਿ ਆਏ। ਜਾਹੁ ਸਦਨ ਤੇ ਲਯਾਉ ਬੁਲਾਏ'। ਗੁਰ ਆਗਜਾ ਸੁਨਿ ਸਿੱਖ ਸਿਧਾਰੇ।ਜਾਇ ਘਰੋ ਤਿਨ ਸਾਥ ਉਚਾਰੇ॥੩੬॥'ਉਠਹੁ ਚਲਹੁ ਬਡਭਾਗ ਤੁਮਾਰਾ। ਸਤਿਗੁਰ ਸਿਮਰਤਿ ਤੁਮਹੁ ਹਕਾਰਾ। ਪਰਮ ਪ੍ਰਸੰਨ ਬਿਰਾਜਤਿ ਜਹਿੰਵਾ।ਤੁਰਨ ਲਿਹੁ*ਦਰਸ਼ਨ ਅਬਿ ਤਹਿੰਵਾ' ॥੩੭॥ ਸੁਨਿ ਸੱਤੇ ਬਲਵੰਡਹਿ ਕਹਯੋ।'ਗੁਰ ਢਿਗ ਜਾਇ ਕਹਾਂ ਹਮ ਲਹਯੋ'[2]।ਜਥਿ ਹਮ ਕਿਰਤਨ ਕਰਹਿ ਬਨਾਇ। ਆਇ ਦੀਵਾਨ ਸਰਬ ਲਗ ਜਾਇ॥੩੮॥ਸ਼੍ਰੀ ਅਰਜਨ ਵਿਚ ਬੈਠਹਿ ਆਈ।ਗੁਰੂ ਗੁਰੂ ਕਹਿ ਸਭਿ ਲਗਿ ਪਾਈ।ਅਨਿਕ ਉਪਾਇਨ ਆਨਿ ਚਢਾਵਹਿ। ਹੇਰਿ ਹੇਰਿ ਕਰਿ ਸੁਜਸੁ ਅਲਾਵਹਿ ॥੩੯॥ ਗੁਰਤਾ ਗਾਦੀ ਕੇ ਹਮ ਮੂਲਾਨਹਿ ਜਥਿ ਜਾਇ ਹੋਇ ਪ੍ਰਤਿਕੂਲ[3]।ਤਿਨ ਕੋ ਗੁਰੂ ਨ ਕਹਿ ਹੈ ਕੋਇ। ਧਨ ਕੀ ਪੂਜਾ ਕਿਤ ਤੇ ਹੋਇ॥੪੦॥ ਹਮ ਬਿਨ ਬੈਠਨੋ ਰਹੈ ਇਕਾਂਕੀ।ਮਹਿਮਾ ਸਕਲ ਜਾਇ ਹੈ ਤਾਂਕੀ[4]'। ਸੁਨਤਿ ਸਿੱਖ ਨੇ ਪੁਨ ਸਮਝਾਏ। 'ਸਮਤਿ ਬਿਸਾਰਿ ਕਹਾਂ ਗਰਬਾਏ ॥੪੧॥ ਕਜਾ ਅਨਬਨ ਬੋਲਹੁ ਮੁਖ ਬਾਨੀ।ਕਹਿ ਬਾਵਰ, ਕੈ ਜਿਮ ਮਦਪਾਨੀ[5]।ਤੁਮ ਸਤਿਗੁਰ ਤੇ ਸ਼ੋਭਹੁ ਭਲੋ।ਕਰਹੁ ਕੀਰਤਨ ਤਿਨ ਕੋ ਮਿਲੇ ॥੪੨॥ ਜਗਤ ਬਿਖੈ ਤੁਮਰੀ ਬਡਿਆਈ। ਬਹੁਰੋ ਦਰਬ ਲੋਹੁ ਸਮੁਦਾਈ। ਉਠਹੁ ਚਲਹੁ ਮਾਨਹੁ ਬਚ ਮੇਰਾ।ਤੁਮ ਪਰ ਗੁਰੂ ਪ੍ਰਸੰਨ ਘਨੇਰਾ'॥੪੩॥ ਇਸ ਪ੍ਰਕਾਰ ਸਿਖ ਕਹਿ ਬਹੁ ਹਾਰਯੋ। ਨਹੀਂ ਚਲਨਿ ਕੋ ਮੂਢ ਉਚਾਰਯੋ।ਜਾਇ ਗੁਰੂ ਕੇ ਨਿਕਟ ਉਚਾਰੇ। 'ਨਹਿ ਆਵਤਿ ਬਿਨਮਤਿ[6] ਹੰਕਾਰੇ' ॥ ੪੪ ॥ ਸੁਨਿ ਸਤਿਗੁਰ ਸਿਖ ਔਰ

[1]ਨਰਮੀ। [2]ਅਸੀਂ ਕੀ ਲੈਣਾ ਹੈ। [3]ਜਦ ਅਸੀਂ ਨਾ ਗਏ ਤਾਂ ਸਾਰੇ ਉਲਟ ਹੋ ਜਾਣਗੇ, ਅਥਵਾ (ਰੱਬੀ) ਉਲਟ ਜਾਇਗੀ। [4]ਛਾਵ ਗੁਰੂ ਜੀ ਦੀ। [5]ਕਹਿੰਦੇ ਹੋ ਜਿਵੇਂ (ਕਹਿੰਦਾ ਹੈ) ਸ਼ੁਦਾਈ ਅਥਵਾ ਸ਼ਰਾਬੀ। [6]ਮੂਰਖ।

*ਪਾ:—ਚਲਹੁ।

ਪਠਾਵਾ। ਲੇਨਿ ਹੇਤ ਤਿਨ ਸਦਨ ਸਿਧਾਵਾ। 'ਚਲਹੁ ਰਬਾਬੀ ਗੁਰੁ ਹਕਾਰਤਿ। ਢਿਗ ਚਲਿ ਨਿਜ ਦੁਖ ਕਜੋਂ ਨ ਉਚਾਰਤਿ ॥ ੪੫॥ ਨੌ ਨਿਧ ਰਿਧਿ ਸਿਧਿ ਰਮਾ[1] ਬਡੇਰੀ। ਸ਼੍ਰੀ ਗੁਰ ਕੋ ਰੁਖ ਨਿਤਪ੍ਰਤਿ ਹੇਰੀ[2]। ਜਿਸ ਦਿਸ਼ਿ ਸ਼ਾਰਤਿ ਆਪ ਉਸਾਰਤਿ[3]।ਤਿਸ ਢਿਗ ਜਾਤਿ[4]ਬਿਲਮ ਨਹਿੰਧਾਰਤਿ॥੪੬॥ ਅਸ ਪ੍ਰਭੁ ਕੋ ਤੁਮ ਤਜਾਗਤਿ ਕੈਸੇ।ਸਮਝ ਸੁ ਮਿਲਹੁ, ਪ੍ਰਤੀਖਤਿ ਬੈਸੇ[5]। ਦੋਨਹੁ ਭ੍ਰਾਤ ਗਰਬ ਧਰਿ ਕਹਜੋ। 'ਤਿਨ ਢਿਗ ਹਮਹੁ ਕਛੂ ਨਹਿੰ ਲਹਜੋ॥ ੪੭॥ਨਹੀਂ ਜਾਇਂ ਅਬਿ ਕੈਸੇ ਪਾਸ।ਤਿਨ ਕੋ ਤਜਿ ਹਮ ਰਹੈਂ ਅਵਾਸ।ਕੋਤੇ ਜਤਨ ਬਨਾਵਹੁ ਕੋਈ।ਗੁਰ ਸੰਗ ਹਮਰੋ ਮੇਲ ਨ ਹੋਈ'॥੪੮॥ਸੁਨਿਕਠੋਰ ਬਾਨੀ ਤਿਨ ਕੇਰੀ।ਕਹਜੋ ਜਾਇ ਗੁਰ ਕੋ ਤਿਸ ਬੇਰੀ।'ਪ੍ਰਭੁਜੀ ਨਹਿੰਮਾਨੈਂ ਕਿਮ ਮੂਢੇ। ਰਹਜੋ ਗਰਬ ਮਦ ਰਿਦੇ ਅਰੂਢੇ' ॥੪੯॥ ਸੁਨਿ ਸ਼੍ਰੀ ਅਰਜਨ ਛਿਮਾ ਨਿਧਾਨਾ। ਝੂਠੇ ਤਿਨ ਕੋ ਕਰਨਿ ਮਹਾਨਾ*। ਆਪ ਚਲਨਿ ਕੋ ਬਜੋਂਤ ਬਿਚਾਰਾ।–ਤਿਨਕੇ ਬਿੱਦਜਾ ਕੋ ਅਹੰਕਾਰਾ॥੫੦॥ ਸਾਦਰਆਨਹਿੰ ਤਿਨ ਕੋ ਜਾਇ। ਬਹੁਰੋ ਦਰਬ ਦੇਹਿੰ ਸਮੁਦਾਇ। ਕਰਹਿੰ ਕੀਰਤਨ ਗੁਰ ਜਸੁ ਗਾਵਹਿੰ। ਸਿਖ ਸੰਗਤਿ ਕੇ ਰਿਦੈ ਬਸਾਵਹਿੰ॥੫੧॥ਚਹੀਅਹਿ ਰੁਚਿਰ ਰਬਾਬੀ ਹਮੈ। ਕਰਹਿੰ ਕੀਰਤਨ ਦੋਨਹੁ ਸਮੈ–। ਇਮ ਬਿਚਾਰ ਕਰਿ ਭੇ ਗੁਰ ਤਜਾਰੀ। ਜਿਨ ਸੁਭਾਵ ਪਰ ਕਵਿ ਬਲਿਹਾਰੀ॥੫੨॥ਇਤਿ ਸ਼੍ਰੀ ਗੁਰਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੋ'ਸੱਤੇ ਬਲਵੰਡ'ਪ੍ਰਸੰਗ ਬਰਨਨੰ ਨਾਮ ਤੀਨ ਚੱਤ੍ਵਾਰਿੰਸਤੀਅੰਸੁ॥੪੩॥

੪੪. [ਸੱਤਾ ਬਲਵੰਡ। ਭਾਈ ਲੱਧਾ ਪਰਉਪਕਾਰੀ]।

ਦੋਹਰਾ ॥ ਧਰਮਸਾਲ ਸਾਲੋ ਜਹਾਂ ਤਿਸ ਕੇ ਨਿਕਟ ਨਿਕੇਤ।–ਆਪ ਜਾਇ ਆਨਹਿੰ ਤਿਨਹਿ–ਗਮਨੇ ਗੁਰ ਇਸ ਹੇਤੁ ॥ ੧ ॥ ਨਿਸਾਨੀਛੰਦ ॥ ਗਮਨੇ ਸ਼੍ਰੀ ਅਰਜਨ ਤਬਹਿ ਤਿਨ ਸਦਨ ਮਝਾਰੇ। ਕਰਨਿ ਹੇਤੁ ਆਦਰ ਸ਼ਬਦ, ਸੋ ਗਾਵਨ ਹਾਰੇ।ਸ਼੍ਰੀ ਨਾਨਕ ਤੇ ਆਦਿ ਗੁਰ ਸਭਿਹਿਨਿ ਇਹ[6] ਰਾਖੇ। ਗਾਇ

---

[1]ਲਛਮੀ। [2]ਦੇਖਦੀ ਹੈ। [3]ਇਸ਼ਾਰਾ ਆਪ ਕਰਦੇ ਹਨ। [4]ਜਾਂਦੀਆਂ ਹਨ (ਰਿੱਧੀਆਂ ਸਿੱਧੀਆਂ)। [5](ਇਹ ਗਲ) ਸਮਝਕੇ ਉਹਨਾਂ ਨੂੰ ਮਿਲੋ ਤੁਹਾਨੂੰ ਉਡੀਕਦੇ ਬੈਠੇ ਹਨ। [6]ਇਹ ਰਬਾਬੀ।

*ਕਿਸੇ ਨੂੰ ਝੂਠੇ ਕਰਨ ਲਈ ਜਾਣਾ ਗੁਰ ਸਭਾਵ ਦੇ ਵਿਰੁੱਧ ਹੈ। ਵਾਹਿਗੁਰੂ ਜੀ ਦੇ ਕੀਰਤਨ ਦਾ ਜੋ ਪਿਆਰ ਤੇ ਅਦਬ ਸਤਿਗੁਰਾਂ ਦੇ ਹਿਰਦੇ ਵਿਚ ਹੈਸੀ, ਉਹ ਕਾਰਨ ਸੀ ਇਤਨੀ ਮਿਹਰ ਦਾ। ਇਹ ਗਲ ਅਗਲੇ ਅੰਸੁ ਦੇ ਛੰਦ ੨ ਤੇ ੩ ਵਿਚ ਕਵਿ ਜੀ ਆਪ ਲਿਖੁਪਣ ਕਰਦੇ ਹਨ। ਫੇਰ ਅਰਥ ਬਣੂੰ:–(ਲੋਕ) ਉਹਨਾਂ ਨੂੰ ਬਹੁਤ ਝੂਠਾ ਕਰ ਰਹੇ ਹਨ।

ਗੁਰੂ ਕੇ ਸਬਦ ਕੋ ਸਿਖ ਸੁਨਹਿੰ ਭਿਲਾਖੇ[1] ॥੨॥ਬਹੁਤਨਿ ਕੋ ਕੱਲਜਾਨ ਹੈ ਸੁਨਿਬੇ ਅਰੁ ਗਾਏ।ਬਹੁਰੋ ਆਦਰ ਸ਼ਬਦ ਕੋ ਬੀਚਾਰਤਿ ਜਾਏ।ਪੈਰ ਪ੍ਰਵੇਸ਼ੇ ਸਦਨ ਮਹਿੰ ਸ਼੍ਰੀ ਅਰਜਨ ਠਾਂਢੇ।ਦੇਖਿ ਨ ਆਦਰ ਉਠਿ ਕਰਜੋ ਉਰ ਗਰਬ ਜੁ ਬਾਢੇ॥੩॥ਬੈਨਿ ਰਹੇ ਦੋਨਹੁ ਮੁਗਧਮੁਖ ਧਰਿਕਰਿ ਮੌਨ।ਮਹਿਮਾਲਖਹਿੰ ਨ ਗੁਰੂ ਕੀ ਚਲਿ ਆਏ ਭੌਨ[2]। ਸੱਤੇ ਅਰੁ ਬਲਵੰਡ ਕੋ ਸ਼੍ਰੀ ਅਰਜਨ ਭਾਖੀ।"ਕੋ ਕਾਰਨ ਐਸੋ ਭਯੋ ਜਿਸ ਤੇ ਰਿਸ ਰਾਖੀ ? ॥੪॥ ਆਵਨ ਜਾਨੋ ਦਰਬ ਹੈ ਨਹਿੰ ਥਿਰਤਾ ਪੈ ਹੈ।ਇਸ ਤੇ ਰਿਸ ਤੁਮ ਕਨੋਂ ਕਰੀ ਪੁਨ ਬਹੁਤੋ ਦੈ ਹੈਂ। ਸ਼੍ਰੀ ਨਾਨਕ ਕੋ ਕੋਸ਼[3] ਹੈ ਕਮਤੀ ਕੁਛ ਨਾਂਹੀ। ਸ਼ਰਧਾ ਧਰਿ ਕਿਰ-ਤਨ ਕਰਹੁ ਆਵਹਿ ਤੁਮ ਪਾਹੀ[4]"॥੫॥ ਸੁਨਿ ਬੋਲਜੋ ਬਲਵੰਡ ਤਬਿ "ਹਮ ਪਿਖਜੋ ਨ ਕੋਈ।ਕਹਾਂ ਖਜ਼ਾਨੋ ਹੈ ਧਰਜੋ ਤੁਮ ਭਾਖਤਿ ਜੋਈ। ਇਕ ਸਹੰਸ ਮੈਂ ਬਜਾਹੁ ਹੁਇ,ਸੋ ਹਮ ਨੇ ਪਾਏ।ਨਹਿੰ ਗਮਨਹਿੰ ਤੁਮ ਨਿਕਟ ਅਬਿਕਜਾ ਲੇਹਿੰ ਕਮਾਏ॥੬॥ਅਪਰਥਾਨ ਰਹਿ ਕਰਿ ਕਹੂੰ ਨਿਜ ਰਾਗ ਸੁਨਾਵੈਂ।ਲੇਹਿੰ ਦਰਬ ਉਰ ਭਾਵਤੋ, ਕਹਿ ਤਾਨ ਰਿਝਾਵੈਂ। ਜਿਤੇ ਬਰਖ ਤੁਮ ਢਿਗ ਰਹੇ ਬਿੱਦਜਾ ਨਿਜ ਖੋਈ।ਸੁਨਿ ਰੀਝਤਿ ਜਾਨਤਿ ਗੁਨਨਿ ਪੈ ਮੌਜ ਨ ਕੋਈ[5]॥ ੭ ॥ ਸ਼੍ਰੀ ਨਾਨਕ ਪੂਰਬ ਭਏ ਜਗ ਕਿਨਹੂੰ ਨ ਜਾਨਜੋ। ਮਰਦਾਨਾ ਜਬਿ ਰਾਖਿਓ ਸਭਿ ਮਹਿੰ ਪ੍ਰਗਟਾਨਜੋ।ਸ਼੍ਰੀ ਅੰਗਦ ਗੁਰੂ ਅਮਰ ਜੀ ਤੁਮਰੋ ਪਿਤ ਜੋਈ।ਪ੍ਰਗਟ ਰਬਾਬੀ ਕਰਤਿ ਭੇ ਇਮ ਲਖੈ ਨ ਕੋਈ॥੮॥ ਤੁਮ ਢਿਗ ਹਮ ਕਿਰਤਨ ਕਰੈਂ ਗੁਰ ਮਹਿਮਾ ਗਾਵੈਂ।ਸੁਨਿ ਸੁਨਿ ਸਿਖ ਬਹੁ ਦੇਸ਼ ਕੇ ਬਸਤੂ ਗਨ ਲਯਾਵੈਂ । ਗੁਰੂ ਗੁਰੂ ਉਚਰਹਿੰ ਤੁਮੈ ਪੂਜਹਿੰ ਧਨ ਆਨੈਂ। ਸੁਨਿ ਕਰਿ ਹਮਰੇ ਰਾਗ ਕੋ ਸੰਗਤਿ ਸਭ ਮਾਨੈ ॥ ੯ ॥ ਇਤਨੋ ਗੁਨ ਹਮਰੋ ਮਹਾਂ ਕੁਛ ਜਾਨਜੋ ਨਾਂਹੀ । ਨਾਂਹਿ ਤ ਆਧੀ ਭੇਟ ਕੋ ਦਿਹੁ ਹਮ ਘਰ ਮਾਂਹੀ । ਅਬਿ ਜਾਨੀ ਪਰਿ ਹੈ ਭਲੇ ਕਿਮ ਗੁਰੂ ਕਹਾਵੋ।ਵਸਤੂ ਹਜ਼ਾਰਹੁੰ ਦਰਬਬਹੁ ਕੈਸੇ ਤੁਮ ਪਾਵੋ।੧੦॥ਹਮ ਅਬਿ ਰਹਿ ਕੇ ਅਪਰ ਢਿਗ ਲੇਂ ਗੁਰੂ ਬਨਾਈ। ਪੂਜਾ ਹੋਵਹਿ ਤਿਸੀਕੀ ਮਾਨਹਿੰ ਸਮੁਦਾਈ।ਹਮ ਅਧੀਨ ਕਰਿਬੋ ਗੁਰੂਨਹਿੰ ਤੁਮਨੇ ਜਾਨਾ।ਅਬਿ ਪੀਛੇ ਪਛੁਤਾਇ ਹੋ ਮਨਤਾ ਹੁਇ ਹਾਨਾ ॥੧੧॥ ਜਹਾਂ

[1]ਚਾਹ ਨਾਲ। [2]ਕਿ ਸਾਡੇ ਘਰ ਤੁਰ ਕੇ ਆਏ ਹਨ। [3]ਖਜ਼ਾਨਾ। [4]ਭਾਵ ਧਨ ਤੁਸਾਡੇ ਪਾਸ ਆ ਜਾਏਗਾ। [5](ਸਾਡੇ) ਗੁਣਾਂ ਨੂੰ ਜਾਣਦੇ ਤੇ ਸੁਣਕੇ ਰੀਝਦੇ ਬੀ ਰਹੇ ਹੋ, ਪਰੰਤੂ (ਅਸਾਂ) ਕੋਈ ਮੌਜ ਨਹੀਂ ਮਾਣੀ ।(ਅ)ਤੁਹਾਡੀ ਮੌਜ (=ਦਰਜਾ ਦਿਲੀ—ਸਖਾਵਤ—ਅਸਾਂ ਪਰ)ਕੋਈਨਹੀਂਹੋਈ।

ਰਾਗ। ਹਮ ਕਰਹਿਂਗੇ ਗੁਰੁ ਤਿਸੈ ਬਨਾਵਹਿਂ। ਤੁਮਰੇ ਨਿਕਟ ਨ ਜਾਹਿਂਗੇ ਏਕਲ ਰਹਿ ਜਾਵਹਿਂ[1]'। ਸ਼੍ਰੀ ਅਰਜਨ ਚਿਤ ਸ਼ਾਂਤਿ ਅਤਿ ਬਹੁ ਛਿਮਾ-ਨਿਧਾਨ। ਨਿਜ ਨਿੰਦਾ ਤੇ ਚੁਭਤਿ ਨਹਿਂ ਸੁਨਿ ਕਛੁ ਨ ਬਖਾਨ॥੧੨॥ਸ਼੍ਰੀ ਨਾਨਕ ਤੇ ਆਦਿ ਕੀ ਜਬਿ ਨਿੰਦ ਸੁਨਾਈ।ਕਰਿ ਧਿਕਾਰ ਨਿਕਸੇ ਸਦਨ ਰਿਸ ਉਰ ਮੈਂ ਛਾਈ। 'ਬੇਦੀ ਕੁਲ ਕੇ ਤਿਲਕ ਕੀ ਨਿੰਦਾ ਤੁਮ ਕੀਨੀ। ਫਿਟ ਜਾਵਹਿਗੀ ਦੇਹਿ ਤੁਮ ਰੁਜ ਤੇ ਹੁਇ ਹੀਨੀ[2]' ॥ ੧੩ ॥ ਇਮ ਕਹਿ ਸਤਿਗੁਰ ਆਇ ਕਰਿ ਥਲ ਥੜੇ[3] ਸੁਹਾਏ। ਸਭਿ ਸੰਗਤਿ ਇਕਠੀ ਭਈ ਦੀਵਾਨ ਲਗਾਏ।ਸਿੱਖਨਿ ਕੋ ਆਇਸੁ ਦਈ'ਤੁਮ ਰਾਗ ਸੁਨਾਵਹੁ।ਗਾਵਹੁ ਸ਼ਬਦ ਸੁ ਤਾਨ ਜੁਤਿ ਵਿੱਦਜਾ ਇਹੁ ਪਾਵਹੁ'॥੧੪॥ ਗਹਜੋ ਦੁਤਾਰਾ ਸਿੱਖ ਕਿਹ,ਕਿਨ ਗਹੀ ਰਬਾਬੰ।ਹੁਇਨਿ ਸ਼ੌਕ ਗਾਵਨਿ ਲਗੇ ਸਭ ਭਏ ਅਜਾਬੰ[4]। ਬਚਨ ਮਾਨਿਬੇ[5]ਗੁਰੂ ਕੋ ਬਿੱਦਜਾ ਸਭਿ ਪਾਈ। ਜਾਨਤਿ ਹੁਤੇ ਨ ਰਾਗ ਕੋ ਗਾਵਤਿ ਬਿਸਮਾਈ॥੧੫॥ਸੁਨਿ ਸਿੱਖਨਿ ਕੇ ਰਾਗ ਕੋ ਗੁਰ ਭਏ ਪ੍ਰਸੰਨਾ। ਬਰ ਦੀਨੋ 'ਤੁਮ ਪ੍ਰੇਮ ਜੁਤ ਹਮਰੋ ਬਚ ਮੰਨਾ। ਅਬਿ ਤੇ ਬਿੱਦਜਾ ਰਾਗ ਕੀ ਸਿੱਖਨਿ ਮਹਿਂ ਆਈ*। ਗਾਵਹਿਂ ਸੁਨਹਿ ਸੁ ਪ੍ਰੀਤ ਧਰਿ ਲੇਂ ਸ਼ੁਭ ਗਤਿ ਪਾਈ॥੧੬॥ਡੋਮ ਜਾਤਿ ਪਹੁਤਾਇ ਹੈਂ ਤ੍ਰਿਸ਼ਨਾ ਛਹਿਕਾਏ। ਲੀਏ ਸਬਦ ਘਰ ਘਰ ਫਿਰਹਿਂ ਨਹਿਂ ਹੁਇਂ ਤ੍ਰਿਪਤਾਏ। ਪਾਇਂ ਅਨਾਦਰ ਜਿਤ ਕਿਤੀ ਥਿਨ ਕਹੇ ਸੁ ਜਾਵੈਂ।ਤਉ ਨ ਸਿਖ ਮੁਖ ਲਾਇ ਹੈਂ ਦੁਖ ਲਹਿ ਅਕੁਲਾਵੈਂ[6] ॥੧੭॥ਗੁਰ ਸਿੱਖਨਿ ਕੋ ਬਰ ਦਿਯੋ ਬਿੱਦਜਾ ਸ਼ੁਭ ਪਾਈ।ਸ੍ਰਾਪ ਛੁਮ ਮੂਢਨਿ ਲਹਜੋ ਭਾਵੀ ਕਰਿਵਾਈ। ਨਿਤਪ੍ਰਤਿ ਕਿਰਤਨ ਸਿਖ ਕਰਹਿਂ ਤਜੋਂ ਤਜੋਂ ਸ਼ੁਭ ਗਾਵੈਂ।ਸੰਗਤਿ ਕੋ ਬਡ ਪ੍ਰੇਮ ਹੁਇ ਮਨ ਸ਼ਬਦ ਟਿਕਾਵੈਂ॥੧੮॥ਪਟਨੇ ਕੀ ਸੰਗਤਿ ਮਹਾਂ ਦਰਸ਼ਨ ਹਿਤ ਆਈ। ਕਰ ਬੰਦਨ ਸਤਿਗੁਰੂ ਕੋ ਬਹੁ ਭੇਟ ਚੜਾਈ। ਸੱਤੇ ਅਰੁ ਬਲਵੰਡ ਕੋ ਤਿਨ ਬੁਝਨਿ ਠਾਨਾ। 'ਕਹਾਂ ਗਏ ਪ੍ਰਭੁ ਜੀ ਅਬੈ ਨਹਿਂ ਕਰਤੇ ਗਾਨਾ?'॥੧੯॥ਗੁਰ ਬੋਲੇ'ਸੋ ਫਿਟਿ ਗਏ ਨਹਿਂ ਪਚਜੋ ਹੰਕਾਰਾ। ਗਰਬਤਿ ਮੂਰਖ ਨਿੰਦ ਕਹਿਂ, ਲਹਿਂ ਕਸ਼ਟ ਉਦਾਰਾ। ਤਿਨ ਕੇ ਮਸਤਕ ਜੋ ਲਗਹਿ ਸੋ ਸਿਖ ਦੁਖ ਪਾਵਹਿ। ਨਿਕਟ ਹਮਾਰੇ ਤਿਨਹੁ ਕੀ ਨਹਿਂ ਅਰਜ਼ ਕਰਾਵੈ॥੨੦॥ ਕਰਹਿ ਸਿਪਾਰਸ਼ ਜਥਹਿ ਕੋ ਹਮ ਦੇਹਿਂ ਸਜਾਈ। ਤਿਸ ਕੋ ਮੁਖ ਕਾਲਾ ਕਰਹਿਂ ਸਿਰ ਕੋ ਮੁੰਡਵਾਈ।

[1]ਤੁਸੀਂ ਇਕੱਲੇ ਰਹਿ ਜਾਓਗੇ। [2]ਨਿਕਾਰੀ। [3]ਥੜਾ ਸਾਹਿਬ (ਦੁਖਭੰਜਣੀ ਬੇਰ ਵਾਲਾ)। [4]ਅਚਰਜ। [5]ਮੰਨਕੇ। *ਭਾਵ ਰਾਗੀ ਸੰਪਰਦਾ ਟਲੀ।

ਬਹੁਰ ਚਢਾਵਹਿੰ ਗਧੇ ਪਰ ਪੁਰਿ ਫੇਰਹਿਸਾਰੇ।ਢੋਲ ਬਜਹਿਤਿਹਸੰਗ ਤਬਿ ਨਰ ਨਾਰਿ ਨਿਹਾਰੇ*'॥੨੧॥ਸੁਨਿ ਸ਼੍ਰੀ ਅਰਜਨ ਕੇ ਬਚਨ ਸੰਗਤਿ ਬਿਸਮਾਈ।ਸੀਸ ਧੁਨਹਿ ਹੋਈ ਬੁਰੀ ਪੁਨ ਪੁਨ ਪਛੁਤਾਈ। ਗੁਰ ਆਇਸੁ ਇਸ ਭਾਂਤਿ ਕੀ ਸਭਿ ਮਹਿੰ ਬਿਦਤਾਨੀ । ਤਿਨ ਕੇ ਮੁਖ ਕੋ ਲਗਹਿ ਨਹਿੰ ਬੋਲਹਿ ਨਹਿੰ ਬਾਨੀ॥੨੨॥ਉਪਜਜੋ ਰੋਗ ਸ਼ਰੀਰ ਮਹਿੰ ਥੋਰਨ ਦਿਨ ਮਾਂਹੀ। ਦੁਖ ਦਾਰਿਦ ਤੇ ਗ੍ਰਸਤਿ ਕੇ ਸੁਖ ਕਿਤਹੂੰ ਨਾਂਹੀ। ਜਹਿੰ ਕਹਿੰ ਜਾਚਨਿ ਜਾਤਿ ਜਬਿ,ਇਨ ਦਿਸ਼ਿ ਨਹਿੰ ਦੇਖੇਂ।ਕ੍ਰੋਧ ਹੋਇ ਗਾਰੀ ਕਢਹਿੰ ਦੈਬੋ ਕਿਸ ਲੇਖੈ[1]॥੨੩॥ਕਰਹਿੰ ਅਨਾਦਰ ਸ੍ਨਾਨ ਸਮ ਘਰ ਤੇਨਿਕਸਾਵੈਂ[2]।ਵਹਿਰਜਾਇ, ਤਹਿੰ ਭੀ ਤਥਾ, ਨਹਿੰ ਆਦਰ ਪਾਵੈਂ । ਪਰਮੇਸ਼ੁਰ ਅਰੁ ਸਤਿਗੁਰੂ ਇਨ ਤੇ ਹੈਂਕਾਰੇ। ਦੁਹਿ ਲੋਕਨ ਦੁਖਪਾਇਂ ਸੋ, ਕੋ ਨਹੀਂ ਉਬਾਰੇ॥੨੪॥ ਇਨ ਹੂੰ ਕੀ ਸ਼ਰਨੀ ਪਰੇ ਬਿਨਤੀ ਭਨਿ ਦੀਨਾ[3] । ਮਨ ਭਾਵਹਿ ਬਖਸ਼ਹਿੰ ਤਿਸਹਿੰ ਨਤੁ ਦੁਖ ਮਹਿੰ ਲੀਨਾ। ਸਗਰੇ ਜਗ ਤੇ ਮਾਰੀ ਜਬਹਿ ਨਹਿੰ ਬੈਠਨਿ ਪਾਵੈਂ। ਭੀਖ ਸਰੀਖੀ ਨਹਿੰ ਪਰਹਿ[4] ਤ੍ਰਿਸਕ੍ਰਿਤ[5]ਜਿਤ ਜਾਵੈਂ॥੨੫॥ਪਛੁਤਾਏ ਦੁਖ ਪਾਇਕੈ,ਗੁਰ ਮਹਿਮਾ ਜਾਨੀ। ਸਿੱਖਜਨਿ ਪਹਿ ਬਿਨਤੀ ਭਨਤਿ ਕਿਨਹੂੰ ਨਹਿੰ ਮਾਨੀ।[6]ਕਾਰੋ ਮੁਖ ਕਰਿਵਾਇ ਜੋ ਸੋ ਕਰਹਿ ਬਖਾਨੇ । ਤੁਮ ਸ੍ਾਪੇ ਸ਼੍ਰੀ ਸਤਿਗੁਰੂ ਹੈਕਾਰ ਜਿ ਠਾਨੇ'॥੨੬॥ਬੈਠ ਬਿਸੂਰਤਿ ਘਰ ਬਿਖੈ–ਹਮਨੈ ਕਜਾ ਕੀਨਾ। ਆਇ ਆਪ ਸ਼੍ਰੀ ਸਤਿਗੁਰੂ ਨਹਿੰ ਆਦਰ ਦੀਨਾ। ਕਹਿ ਕਠੋਰ ਨਿੰਦਾ ਕਰੀ ਕਜਾਥੇਹਮ ਕੀਰੇ[7]।ਝੂਠੇ ਧਾਰਿਗੁਮਾਨਕੋ ਨਹਿੰ ਲਖਜੋ ਗਹੀਰੇ ॥੨੭॥ਪਾਤਿਸ਼ਾਹਿ ਪੰਚੇ ਗੁਰੂ ਸਮ ਭਾਨੂ ਪ੍ਰਕਾਸ਼ੇ।ਜਗ ਮਹਿੰ ਅਰਜੋ ਨ ਅੱਗ੍ਰ ਕੋ ਰਿਪੁ ਸ੍ਾਪ ਬਿਨਾਸੇ। ਮੂਰਤਿ ਇਹੀ ਖੁਦਾਇ ਕੀ ਜਿਸ ਕੋ ਅਪਮਾਨਾ। ਹਮ ਕੋ ਸੁਖ ਕਿਮ ਹੋਇ ਹੈ ਗੁਰ ਸ੍ਾਪ ਬਖਾਨਾ ॥ ੨੮ ॥ ਭਾਵੀ ਨੇ ਪ੍ਰੇਰਨਿ ਕਰਜੋ ਉਰ ਭਯੋ ਹੈਕਾਰਾ।ਹਮ ਹੈਂ ਸਭਿ ਹੀ ਤੇ ਬਡੇ,ਇਮ ਭਾ ਮਦਭਾਰਾ। ਗੁਰੂ ਸਭਾ ਸਨਮਾਨ ਹੈ[8] ਹਮ ਜਰਜੋ ਨ ਸੋਈ।ਘੋਰ ਆਪਦਾ ਮੈਂ ਪਰੈ ਨਹਿੰ ਰੱਖਜਕ ਕੋਈ–॥ ੨੯ ॥ ਇਕ ਦਿਨ ਬੈਠੇ ਝੁਰਤੇ ਮਨ ਮਹਿੰ ਇਮ ਆਈ।

[1]ਦੇਣਾ ਤਾਂ ਕਿਸੇ ਲੇਖੇ ਰਹਿਆ। [2]ਕੱਢ ਦੇਂਦੇ ਹਨ। [3]ਕਹੇ ਆਜਜ਼ ਹੋਕੇ। [4]ਭਿੱਖਜਾ ਜਿਹੀ (ਨਖਿੱਧ ਚੀਜ਼) ਬੀ ਨਹੀਂ ਪੋਂਦੀ। [5]ਤ੍ਰਿਸਕਾਰ ਹੁੰਦਾ ਹੈ। [6]ਕੰਗਲੇ, ਤੁੱਛ। [7]ਸਭਾ ਵਿਚ ਆਦਰ ਹੁੰਦਾ ਸੀ। *ਤਦੋਂ ਇਹ ਸਜਾ ਦਾ ਇਕ ਰਿਵਾਜ ਸੀ, ਇਸ ਦਾ ਨਾਂ ਸੀ 'ਨਸ਼ਰ ਕਰਨਾ', ਗੁਰੂ ਢਾਕ ਦਿਨਾਂ ਹੀ ਹੋਇਆ ਹੋਣਾ ਹੈ, ਕਿ ਉਸ ਨੂੰ ਨਸ਼ਰ ਕਰਾਂਗੇ ਮਹਾਂ ਪੁਰਖ ਥੋੜੇ ਅੱਖਰ ਬੋਲਦੇ ਹਨ। ਅਜ ਕਲ 'ਨਸ਼ਰ ਕਰਨ' ਦੇ ਅਰਥ ਬਦਨਾਮ ਕਰਨਾ ਰਹਿ ਗਿਆ ਹੈ।

–ਲੱਧਾ ਸਿੱਖ ਲਹੌਰ ਮੈਂ ਤਿਹ ਬਡ ਬਛਿਆਈ। ਕਈ ਬਾਰ ਗੁਰਦਾਸ ਨੈ ਸ਼ੁਭ ਸਤੁਤਿ ਉਚਾਰੀ।ਤਿਸ ਕੇ ਸਮਦੂਸਰ ਨਹੀਂਅਸ ਪਰਉਪਕਾਰੀ॥੩੦॥ ਸੋ ਬਖਸ਼ਾਵਹਿਗੋ ਹਮੈਂ–ਨਿਸ਼ਚੈ ਅਸ ਠਾਨੀ। ਲਵਪੁਰਿ ਕੋ ਗਮਨੇ ਜੁਗਲ ਸਭਿ ਕਰਿ ਮਦਹਾਨੀ[1]।ਏਕ ਨਿਸਾ ਬਸਿ ਪੰਥ ਮਹਿੰ ਪਹੁੰਚੇ ਤਿਸ ਥਾਈਂ।ਫਿਰਤਿ ਮਿਲਹਿੰ ਸਿਖ ਗਰੀ ਮਹਿੰ ਇਤ ਉਤ ਟਰਿ ਜਾਂਈ ॥੩੧॥ ਕੋ ਸਿਖ ਬਦਨ ਦੁਰਾਇ ਨਿਜ ਅੰਚਰ ਕੋ ਛਾਰੈ। ਨਹਿੰ ਦਿਖਾਇ ਮੁਖ ਆਪਨੋ, ਨਹਿੰ ਤਿਨਹੁੰ ਨਿਹਾਰੈ। ਮਹਾਂ ਅਘੀ ਸਮ ਜਾਨਿਕੈ ਬੋਲੈ ਨਹਿੰ ਕੋਈ।–ਇਹ ਗੁਰ ਤੇ ਸ੍ਰਾਪਤਿ ਮਹਾਂ ਕਿਤ ਮਿਲੈ ਨ ਢੋਈ–॥੩੨॥ ਪਹੁੰਚੇ ਲੱਧੇ ਕੇ ਸਦਨ ਕਿਨ ਜਾਇ ਸੁਨਾਵਾ। 'ਸੱਤੇ ਜੁਤ ਬਲਵੰਡ ਜੋ ਤੇਰੇ ਗ੍ਰਿਹ ਆਵਾ'। ਦੌਰਿ ਪੌਰ ਪਟ ਭੇਰਿਕੈ[2] ਅੰਤਰ ਹੁਇ ਬੈਸਾ। ਢਿਟਕੋ ਸ਼੍ਰੀ ਅਰਜਨ ਗੁਰੂ ਦੁਖ ਬਾਢਜੋ ਤੈਸਾ॥੩੩॥ਪੌਰ ਖਰੇ ਹੁਇ ਕੌਰ ਲਗਿ[3] ਬਹੁ ਬਿਨੈ ਬਖਾਨੀ। 'ਤ੍ਰਾਹਿ ਤ੍ਰਾਹਿ ਸ਼ਰਨੀ ਪਰੇ ਸੁਨਿ[4] ਸਿਫਤ ਮਹਾਨੀ। ਗੁਰ ਸਿੱਖਨਨਿ ਮਹਿੰ ਨਾਮ ਤੁਵਕਹਿੰ–ਪਰਉਪਕਾਰੀ–।ਕਰਿ ਸਹਾਇਤਾ ਦੀਨ ਲਖਿ ਕਟਿ ਬ੍ਰਿਥਾ ਹਮਾਰੀ ॥ ੩੪ ॥ ਲਾਜ ਨਾਮ ਕੀ ਰਾਖੀਏ ਅਰਦਾਸ ਸੁਨੀਜੈ।ਏਕ ਬੇਰ ਸ਼੍ਰੀ ਗੁਰ ਨਿਕਟਿ ਹਮਰੀ ਸੁਧਿ ਦੀਜੈ।ਆਨ ਥਾਨ ਤੁਝ ਬਿਨਾ ਨਹਿੰ ਜਿਸਕੇ ਢਿਗ ਜਾਵੈਂ। ਦਰ ਤੇਰੇ ਹਮ ਪਰ ਰਹੇ ਕਰਿ ਜਨੋਂ ਉਰ ਭਾਵੈ॥੩੫॥ਮਾਰਹੁ ਕਿਧੌਂ ਜਿਵਾਇ ਦਿਹੁ ਹਮ ਤੋਹਿ ਅਧੀਨਾ। ਘਰ ਨਿਕਸੇ ਤਕ ਸ਼ਰਨ ਤੁਵ ਕੀਜਹਿ ਦੁਖ ਹੀਨਾ'। ਇਸਪ੍ਰਕਾਰ ਬਹੁਬੇਨਤੀ ਕਰਿ ਕੇਤਿਕ ਕਾਲ।ਬੈਠਿਰਹੇ ਦਰ ਪਰ ਤਬਹਿ,ਹੁਇ ਲਜਤਿ ਬਿਸਾਲਾ॥ ੩੬॥ਲੱਧਾ ਚਿਤਵਤਿ ਚਿਤ ਬਿਖੈ–ਮੈਂ ਕਿਯ ਉਪਕਾਰ। ਸਭਿ ਤਜਿ ਮੇਰੇ ਦਰ ਪਰੇ ਇਨ ਕਾਰਜ ਭਾਰਾ[5]। ਕਹਨਿ ਬਨਹਿ ਨਹਿੰ ਨਿਕਟ ਗੁਰ ਮੁਖ ਕਰਿ ਹੈਂ ਕਾਰੋਕਿਮ ਕਾਰਜ ਇਨ ਕੋ ਬਨਹਿ ਨਹਿੰ ਕੋ ਉਪਚਾਰੋ–॥੩੭॥ ਬਹੁਰ ਬਿਚਾਰਜੋ–ਆਪਹੀ ਕਰਿਹੌਂ ਮੁਖ ਕਾਰ।ਚਢਿ ਗਰਧਬਪਰ[6] ਜਾਇ ਹੌਂ ਗੁਰ ਕੇ ਦਰਬਾਰ।ਤੌ ਕਹਿਬੋ ਨੀਕੋ ਅਹੈ ਬਨਿ ਹੈ ਇਨ ਕਾਜੁ।ਦੇਖਹਿੰ ਪ੍ਰਥਮ ਸਜਾਇ ਕੋ ਗੁਰ ਦੇਹਿੰ ਨਿਵਾਜੁ–॥੩੮॥ ਕਰਿ ਨਿਸ਼ਚੈ ਦਰ ਖੋਲਿ ਕੈ ਅੰਤਰ ਪ੍ਰਵਿਸ਼ਾਏ। ਧੀਰ ਦੀਨਿ 'ਕਰਿਹੌਂ ਜਤਨ ਗੁਰ ਇੱਛ ਪੁਰਾਏ'। ਤਿਸ ਦਿਨ ਰਾਖੇ ਪਾਸ ਨਿਜ ਪੁਨ ਉਠਨੋ ਸਕਾਰ।ਪੁਰਬ ਮੁੰਡ ਮੁੰਡਾਇਕੈ

[1]ਹੰਕਾਰ ਦੂਰ ਕਰਕੇ। [2]ਖ਼ੈਦ ਕਰਕੇ। [3]ਕੋਲੇ ਨਾਲ ਲੱਗਕੇ। [4]ਸੁਣੀ ਹੈ। [5]ਜਿ ਮੈਂ ਉਪਕਾਰ ਕੀਤੇ ਨਾਮ ਹਾਂ ਸਭ(ਥਾਂ)ਛੱਡਕੇ ਮੇਰੇ ਦਰ ਆ ਪਏ ਹਨ,ਪਰ ਇਨ੍ਹਾਂ ਦਾ ਕੰਮ ਵੱਡਾ(ਔਖਾ)ਹੈ। [6]ਖੋਤੇ ਤੇ

ਮੁਖ ਕੀਨਸਿ ਕਾਰਾ॥੪੯॥ ਗਰਧਬ ਕਰਿ ਭਾਰਾ ਲਿਯੋ[1] ਹੁਇ ਤਿਸ ਅਸਵਾਰੋ। ਸੰਗ ਢੋਲ ਬਜਵਾਇਓ ਨਰ ਪਿਖਹਿੰ ਹਜ਼ਾਰੋਂ।ਮਗ ਨਿਸ ਬਸਿ ਗੁਰ ਕੀ ਪੁਰੀ ਆਗਲ ਦਿਨ ਆਯੋ। ਪ੍ਰਥਮ ਪ੍ਰਕਰਮਾਂ ਨਗਰ ਕੀ ਕਰਿ ਕੈ ਪ੍ਰਵਿਸ਼ਾਯੋ ॥੫੦॥ ਕੌਤਕ ਹੇਤੁ ਬਿਲੋਕਬੇ ਨਰ ਭੇ ਸਮੁਦਾਯਾ। ਗਰੀ ਗਰੀ ਫਿਰ ਨਗਰ ਮਹਿੰ ਨਿਜ ਬੇਖ ਦਿਖਾਯਾ। ਨਰ ਨਾਰੀ ਬਾਲਕ ਤਰੁਨ ਬ੍ਰਿਧ ਸਕਲ ਨਿਹਾਰਾ। ਜਸੁ ਪਸਰਯੋ ਸਭਿ 'ਧੰਨ' ਕਹਿੰ 'ਕਿਯ ਬਡ ਉਪਕਾਰਾ ॥੫੧॥ਕੌਨ ਸਕੈ ਕਰਿ ਇਸ ਬਿਧੀ ਪਰ ਹੇਤੁ ਬਿਸਾਲਾ।ਧੰਨ ਗੁਰੂ ਕੇ ਸਿੱਖ ਹੈਂ ਜੋ ਪਰਮ ਕ੍ਰਿਪਾਲਾ। ਹਾਨ ਲਾਭ ਪਤਿ ਆਪਨੀ ਨਹਿੰ ਨੈਕ ਬਿਚਾਰਾ। ਪੂਰਨ ਸ਼੍ਰੀ ਗੁਰ ਬਾਕ ਕੋ ਇਮ ਬੇਖ ਸੁਧਾਰਾ'॥੫੨॥ਢੋਲ ਬਜੈ ਸੁਨਿ ਸ਼ਬਦ ਕੋ ਹੇਰਹਿੰ ਨਰ ਨਾਰੀ।ਗਰੀ ਗਰੀ ਫਿਰਿ ਸਭਿ ਪੁਰੀ ਸਿਖ ਪਰਉਪਕਾਰੀ। ਬਡੇ ਸੁਹਾਵਤਿ ਗੁਰੂ ਜੀ ਇਮ ਸੁਨਿ ਕੈ ਕਾਨਾ। ਤਿਤ ਕੋ ਗਰਧਬ ਪ੍ਰੇਰਿ ਕੈ ਆਯੋ ਸਮੁਹਾਨਾ ॥੫੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਲਯੋ ਆਵਨ' ਪ੍ਰਸੰਗ ਬਰਨਨੰ ਨਾਮ ਚਤਰ ਚੱਤ੍ਵਾਰਿੰਸਤੀ ਅੰਸੂ ॥ ੪੪ ॥

੪੫. [ਸੱਤਾ ਬਲਵੰਡ ਬਖਸ਼ੇ]।

ਦੋਹਰਾ ॥ ਲੱਧਾ ਪਰਪਉਕਾਰ ਹਿਤ ਸ਼ੰਕ ਨਹੀਂ ਮਨ ਕੀਨਿ ।–ਇਨਕੋ ਬਖਸ਼ਹਿੰ ਸ਼੍ਰੀ ਗੁਰੂ ਕਨਾ ਮੇਰੋ ਹੁਇ ਹੀਨ ॥੧॥ ਸਵੈਯਾ ਛੰਦ॥ ਸੀਸ ਮੁੰਡਾਇ ਬਾਲ ਪੁਨ ਬਿਰਧਹਿੰ, ਮੁਖ ਕਾਰੋ ਲਿਉਂ ਨੀਰ ਪਖਾਰ। ਪਰ ਕਾਰਜ ਕਾਂਧਾਂ ਜੋ ਆਵਹਿ[2] ਸਫਲ ਜਨਮ ਹੋਵਹਿ ਤਿਸ ਬਾਰ–। ਰਿਦੈ ਬਿਖੈ ਚਿਤਵਹਿ ਉਪਕਾਰਹਿ ਸਤਿਗੁਰ ਚਰਨ ਪ੍ਰੇਮ ਕੋ ਧਾਰਿ। ਅਧਿਕ ਭੀਰ ਸੰਗ ਢੋਲ ਬਜਤਿ ਬਡ ਸ਼ੋਰ ਹੋਤਿ ਬੋਲਤਿ ਨਰ ਨਾਰਿ॥੨॥ਆਯੋ ਨਿਕਟ ਸੁਨੀ ਧੁਨਿ ਸ਼੍ਰੀ ਗੁਰ ਬੂਝਨਿ ਲਗੇ ਲੋਕ ਜੇ ਤੀਰ। 'ਕੋ ਆਵਤਿ ਬਡ ਸ਼ੋਰ ਮਚਾਵਤਿ ਢੋਲ ਬਜਾਵਤਿ ਲਖਿਯਤਿ ਭੀਰ?।ਕੌਨ ਦੇਸ਼ ਕੀ ਸੰਗਤਿ ਹੈ ਇਹ' ਸਭਿ ਲਖਿ ਪੂਛਤਿ ਗੁਨੀ ਗਹੀਰ[3]।ਹਾਥ ਜੋਰਿ ਸਿਖ ਕਹੀ ਬਾਰਤਾ 'ਸਿੱਖੀ ਧੰਨ ਸਿਦਕ ਪ੍ਰਭੂ ਧੀਰ'॥੩॥ਲੱਧਾ ਗੁਰਮੁਖ ਪਰਉਪਕਾਰੀ ਬਾਕ ਗੁਰੂ ਤੇ ਬੇਖ ਬਨਾਇ।ਗਧੇ ਅਰੂਢਨੋ,ਕਰਿ ਮੁਖ ਕਾਰੋ,ਸੀਸ ਮੁੰਡਾਇ ਢੋਲ ਬਜਵਾਇ। ਫਿਰਨੋ ਨਗਰ ਤਿਸ ਕੇ ਹਿਤ ਹੇਰਨਿ ਆਵਤਿ ਲੋਕ ਬ੍ਰਿੰਦ ਬਿਸਮਾਇ'।

---

[1]ਭਾੜੇ ਕਰ ਲਿਆ। [2]ਪਰਾਏ ਕਾਰਜ ਲਈ ਜੋ ਸਰੀਰ (ਕੰਮ) ਆਵੇ। [3]ਗਿਆਨ ਸ਼੍ਰੀ ਗੁਰੂ ਜੀ।

ਇਤਨੇ ਮਹਿ ਸਨਮੁਖ ਭਾ ਗੁਰ ਕੇ,ਦਰਸ਼ਨ ਦੇਖਤਿ ਪ੍ਰੇਮ ਬਧਾਇ ॥੪॥
ਹਾਥ ਬੰਦਿ ਕਰਿ ਬੰਦਨ ਕੀਨਸਿ ਪਦ ਅਰਬਿੰਦਹਿ ਦ੍ਰਿਸ਼ਟਿ ਲਗਾਇ।
ਗਰਧਬ ਚਢਨੋ ਸਤੁਤਿ ਕੋ ਉਚਰਤਿ 'ਕ੍ਰਿਪਾ ਨਿਧਾਨ ਨਾਮ ਤੁਮ ਗਾਇ।
ਪਤਿਤਨਿ ਪਾਵਨ, ਅਧਮ ਉਧਾਰਨ, ਗੁਰੂ ਗਰੀਬ ਨਿਵਾਜ ਅਲਾਇ।
ਦਾਸ ਬ੍ਰਿੰਦ ਬਖਸ਼ਿੰਦ ਬਿਲੰਦੈ ਚੰਦ ਮਨਿੰਦ ਅਨੰਦ ਉਪਾਇ ॥ ੫॥ ਰਿਸ
ਪ੍ਰਸੰਨਤਾ[1] ਸਫਲ ਤੁਮਾਰੀ, ਛਿਮਹੁ ਭੂਲ ਨਿਜ ਦਾਸ ਪਛਾਨਿ। ਆਗਯਾ
ਮਾਨਿ ਪ੍ਰਥਮ ਕੀ ਇਮ ਕਿਯ, ਅਪਰ ਸਜ਼ਾਇ ਉਚਿਤ ਕੁਛ ਜਾਨਿ। ਸੋ
ਦੀਜਹਿ ਨਹਿੰ ਦੇਰਿ ਕਰੀਜਹਿ,ਪੁਨ ਮੈਂ ਅਰਜ਼ ਗੁਜ਼ਾਰਨਿ ਠਾਨਿ[2]।ਦੀਨ
ਬੰਧੁ ਪ੍ਰਭੁ ਦਯਾਸਿੰਧੁ ਗੁਰ ਬੁਧਿਅੰਧੇ ਕਹੁ[3]ਦੇ ਦ੍ਰਿਗ ਗਯਾਨ'॥੬॥ਸ਼੍ਰੀ ਅਰ-
ਜਨ ਅਵਲੋਕਨਿ ਕੀਨਸਿ ਲੋਚਨ ਜਲ ਪੂਰਨ ਹੁਇ ਆਇ। 'ਗੁਰ
ਮਾਰੇ ਕਉ ਸਿੱਖਨ ਬਚਾਵਹਿੰ, ਸਿੱਖ ਮਾਰਹਿ ਤਿਸ ਨਹਿੰ ਕਿਤ ਥਾਇੰ।
ਤਪਤ ਹਤਹਿ ਤਰੁ[4] ਜਲ ਮਿਲਿ ਜੀਵੈ, ਜਲ ਤੇ ਹਤਿ[5] ਹੁਇ ਭਬਿ ਸੁਸ-
ਕਾਇ। ਘਾਵ ਸੁਗਮ ਲਾਗੇ ਹੁਇ ਜੀਵਨ[6], ਛਲ[7] ਤੇ ਬਚਹਿ ਨ ਪ੍ਰਾਨ
ਨਸਾਇ'॥੭॥ਸਿਖ ਸੰਗਤਿ ਕੋ ਇਮ ਸੁਨਾਇ ਕਰਿ ਭਏ ਪ੍ਰੇਮ ਬਸਿ ਕਹਨੋ
ਨ ਜਾਇ। ਪਠੇ ਦਾਸ ਖਰ ਤੇ ਉਤਰਾਯਹੁ ਪੁਨ ਸ਼ਨਾਨ ਨੀਕੋ ਕਰਿਵਾਇ।
ਪਟ ਪਹਿਰਾਇ ਨਿਕਟ ਭਬਿ ਆਯੋ ਗੁਰ ਪਗ ਪੰਕਜ ਰਹਿ ਲਪਟਾਇ।
ਬੂਝਨੋ[8]ਕਹੁ ਲੱਧਾ ਕਿਸਕਾਰਨ ਇਹ ਅਨਬਨ ਤਨ ਬੇਖ ਬਨਾਇ?'॥੮॥
'ਤੁਮ ਅੰਤਰਯਾਮੀ ਸਭਿ ਜਾਨੋਂ ਛਪੀ ਬਾਰਤਾ ਜਗ ਨਹਿੰ ਕੋਇ। ਆਗਯਾ
ਮਾਨਿ ਤਊ ਮੈਂ ਭਾਖੋਂ ਹੁਤੇ ਆਪਕੇ ਬਚ ਕਿਯ ਸੋਇ[9]।–ਕਰਹਿ ਅਰਜ
ਤਿਸ ਗਧੇ ਚਢਾਵਹਿੰ, ਮੁਖ ਕਾਰੋ ਠਾਨਹਿੰ, ਪਿਖਿ[10] ਲੋਇ। ਮੂੰਛ ਮੁੰਡਾਇ
ਸਜਾਇ ਦੇਹਿੰ ਅਸ, ਯਾਂਤੇ ਇਨ ਸੰਗੀ ਨਹਿੰ ਹੋਇ–॥ ੯ ॥ ਮੈਂ ਰਾਵਰ ਕੇ
ਬਚਨ ਕਮਾਏ ਪੂਰਬ ਕਰਿ ਕੁਬੇਖ[10]ਫਿਰਿ ਆਇ।ਅਰਜ਼ ਕਰੌਂ ਪਸ਼ਚਾਤ
ਕ੍ਰਿਪਾ ਨਿਧਿ ਸੁਨਹੁ ਗੁਰੂ ਬਖਸ਼ਿੰਦ ਸੁਭਾਇ।ਸੱਤਾ ਅਰੁ ਬਲਵੰਡ ਦੁਖਿਤ
ਅਤਿ ਚਿਤ ਕੋ ਗਰਬ ਗਯੋ ਬਿਨਸਾਇ। ਭਏ ਰੰਕ ਰੋਗੀ ਬਹੁ ਆਤੁਰ
ਹੋਤਿ ਦੀਨ ਜਿਸ ਕਿਸ ਪਹਿ ਜਾਇ॥੧੦॥ਭੂਲ ਛਿਮਾਪਨ ਕਰਹੁ ਗੁਰੂਜੀ!

[1]ਗੁੱਸਾ ਤੇ ਮਿਹਰ। [2]ਅਰਜ਼ ਕਰਾਂ। [3]ਬੁੱਧੀ ਦੇ ਅੰਨ੍ਹੇ ਨੂੰ। [4]ਬ੍ਰਿੱਛ। [5]ਜਲ ਦਾ ਮਾਰਿਆ। [6]ਸਹਿ ਸੁਕਾ ਜ਼ਖਮ ਲੱਗਿਆਂ ਤਾਂ ਜੀਵਣਾ ਹੋ ਸਕਦਾ ਹੈ। [7]ਵਿਸਾਹ ਕੇ ਜੇ ਕੁਈ ਵਾਰ ਕਰੇ ਤਾਂ। (ਅ) 'ਮਹੁਰਾ' ਤੇ 'ਮੁਰਦਾਰ ਜ਼ਖਮ' ਭੀ ਅਰਥ ਕਰਦੇ ਹਨ। [8]ਜੋ ਆਪ ਨੇ ਬਚਨ ਸੀ ਸੋਈ ਕੀਤਾ ਹੈ। [9]ਦੇਖਣਗੇ। [10]ਭੈੜਾ ਰੂਪ।

ਨਿਜ ਪਗ ਪੰਕਜ ਲੋਹੁ ਮਿਲਾਇ'। ਸ਼੍ਰੀ ਅਰਜਨ ਸਭਿ ਸਭਾ ਸਹਤ ਤਬਿ ਉਪਕਾਰੀ ਬਚ ਲਖਨੋ ਸੁਨਾਇ। 'ਇਤੋ ਖੇਦ ਕਰੋਂ ਪ੍ਰਾਪਤਿ ਹੋਵਾ, ਜੇ ਹਮ ਕੋ ਤੂੰ ਕਹਤਿ ਬਨਾਇ। ਬਖਸ਼ ਦੇਤਿ ਤੁਵ ਬਾਕਨਿ ਤੇ ਹਮ ਬਿਨ ਹੈਂਕਾਰ ਭਏ ਲਖਿ ਪਾਇ ॥ ੧੧ ॥ ਬਿੱਦਜਾ ਮਦ ਤੇ ਮੂਰਖ ਅੰਧੇ ਉਚਿਤ ਸਜ਼ਾਇ ਦੁਹਨਿ ਕੋ ਚੀਨ। ਕਰੇ ਨਿਕਾਸਨਿ ਗਰਬ ਹਰਨਿ ਕੋ ਅਬਿ ਤੈਂ ਤਿਨ ਕੀ ਰੱਛਜਾ ਕੀਨਿ। ਲੋਹੁ ਬੁਲਾਇ ਉਬਾਰੋ ਦੁਖ ਤੇ ਜੇ ਹੈਂਕਾਰ ਭਯੋ ਉਰ ਹੀਨ। ਲੋਹ ਪਾਇ ਕਰਿ ਤਪਤ ਅਗਨਿ ਕੀ ਮ੍ਰਿਦੁਤਾ ਗਹਹਿ[1], ਸੁ ਲਖਹੁ ਪ੍ਰਬੀਨ'॥੧੨॥ਤਬਿ ਲੱਧੇ ਹਰਖਤਿ ਨਰ ਭੇਜਨੋ ਸ਼੍ਰੀਅਤਿਗੁਰ ਢਿਗ ਲਏ ਬੁਲਾਇ। ਗਰ ਅੰਚਰ ਕਰ ਜੋਰਿ ਦੀਨ ਕਹਿ 'ਸ਼ਰਨ ਸ਼ਰਨ ਰਾਖਹੁ ਸੁਖਦਾਇ !'। ਪਰੇ ਅਗਾਰੀ ਗਾਹਿ ਪਗ ਪੰਕਜ ਦ੍ਰਿਗ ਤੇ ਨਿਕਰਤਿ ਜਲ ਘਿਘਿਆਇ।'ਛਿਮਹੁ ਛਿਮਹੁਪ੍ਰਭੁ ਹਮਹੁ ਆਪ ਅਬਿ ਕਰੀ ਉਚਿਤ ਇਹ ਦਈ ਸਜ਼ਾਇ'॥੧੩॥ਸ਼੍ਰੀਅਰਜਨ ਤਬਿ ਕਹਜੋ ਤਿਨਹੁ ਕਹੁ'ਸਿੱਖ ਲੱਧੇਕੋ ਭਾ ਉਪਕਾਰ। ਇਸਕੋ ਕਹੋ ਬਖਸ਼ ਤੁਮ ਦੀਨੇ, ਬਹੁਰ ਬਿਕਾਰ ਨ ਕਰਹੁ ਹੈਂਕਾਰ। ਅਧਿਕ ਹੁਤੇ ਅਪਰਾਧੀ ਦੋਨੋ ਸ਼੍ਰੀ ਨਾਨਕ ਗੁਰ ਨਿੰਦ ਉਚਾਰਿ। ਤਉ ਛਿਮਾ ਇਸਨੈ ਕਰਿਵਾਈ ਨਤੁ ਦੁਹਲੋਕਨਿ ਕਸ਼ਟ ਹਜਾਰ*'॥੧੪॥ ਪੁਨ ਲੱਧੋ ਬਹੁ ਬਿਨਤੀ ਕੀਨਸਿ 'ਤਨ ਅਰੋਗ ਇਨ ਕੋ ਕਰਿ ਦੇਹੁ। ਬਾਵਨਿ ਉਚਿਤ ਸਭਾ ਮਹਿੰ ਤਬਿ ਹੁਇ ਪੂਰਬ ਸਮਸਰ ਜਥਹਿ ਬਨੇਹੁ'। ਸ਼੍ਰੀ ਅਰਜਨ ਭਾਖਨੋ 'ਇਨ ਦੋਇਨ ਗੁਰ ਨਿੰਦਾ ਕਿਯ ਭਾ ਦੁਖ ਦੇਹੁ। ਸੋ ਅਪਰਾਧ ਨਿਵਾਰਨਿ ਹੁਇਜਬਿ,ਮਿਟਹਿਰੋਗ ਤਬਿਨਿਰਸੰਦੇਹੁ॥੧੫॥ਜਿਸ ਮੁਖ ਤੇ ਨਿੰਦਾ ਇਨ ਭਾਖੀ ਤਿਸ ਤੇ ਗੁਰ ਜਸੁ ਕਰਹਿੰ ਬਖਾਨ। ਇਹ ਉਪਚਾਰ ਰੋਗ ਤਨ ਬਿਨਸੈ,ਹੋਹਿ ਸ਼ਰੀਰ ਸੁ ਪ੍ਰਥਮ ਸਮਾਨ'। ਤਬਿ ਲੱਧੇ ਦੋਨਹੁ ਸੰਗ ਭਾਖਨੋ 'ਅਬਿ ਦੁਖ ਭੰਜਨਿ[2] ਕਰਹੁ ਸ਼ਨਾਨ। ਬ੍ਰਹਮ ਰੂਪ ਸ਼੍ਰੀ ਨਾਨਕ ਬਰਨਹੁ ਗੁਰ ਬਨਿ ਤਾਰਨੋ ਜਿਨਹੁ ਜਹਾਨ॥੧੬॥ਭਿੰਨਭਿੰਨਪੁਨ ਪੰਚਹੁੰ ਗੁਰ ਕੀ ਨਿਜ ਬਾਨੀ ਤੇ ਕੀਰਤਿ ਗਾਉ। ਹੁਇ ਨਿਸ਼ਕੱਪਟ ਗਰਬ ਕੋ ਪਰਹਰਿ ਸਭਿ ਸੰਗਤਿ ਮਹਿੰ ਬਹੁਰ ਸਮਾਉ'। ਸੁਨਿ ਹਰਖੇ ਜਨੁ ਅੰਮ੍ਰਿਤ ਬਰਖੇ,ਦੁਖਦਾਰਿਦਉਰ ਸਰਬ ਬਿਲਾਉ। ਸ਼੍ਰੀ ਦੁਖਭੰਜਨ ਮੱਜਨ

[1]ਲੋਹਾ ਅੱਗ ਦੀ ਤਪਸ਼ ਨੂੰ ਪਾਕੇ ਨਰਮ ਹੋ ਜਾਂਦਾ ਹੈ। [2]ਦੁਖ ਭੰਜਨੀ ਸਾਹਿਬ (ਅੰਮ੍ਰਿਤ ਸਰੋਵਰ) ਵਿਚ। *ਪਾ:—ਮਝਾਰ।

ਕੀਨਹੁ ਸਿਮਰਿ ਨਾਮ ਸ਼੍ਰੀ ਗੁਰ ਕਰਿ ਭਾਉ॥੧੭॥ਸ਼੍ਰੀ ਅਰਜਨਕੇ ਪੁਨ ਹੁਇ ਸਨਮੁਖ ਠਾਂਢੇ ਭਏ ਸੁ ਦਰਪ ਨਿਕੰਦ[1]।ਰੁਚਿਰ ਰਾਗਨੀ ਰਾਮਕਲੀ ਵਿਚ ਕਰੀ ਵਾਰ ਉਰ ਧਾਰਿ ਅਨੰਦ।ਪੌੜੀ ਚਾਰ ਮਝਾਰ ਕਹਨੋ ਸ਼ੁਭ ਸ਼੍ਰੀ ਨਾਨਕ ਕੋ ਸੁਜਸ ਬਿਲੰਦ। ਹੁਤੀ ਜਥਾ ਮਤਿ ਤਥਾ ਕਥਨੋ ਤਬਿ ਹੋਨਿ ਕ੍ਰਿਤਾਰਥ ਸ੍ਵਾਰਥਵੰਦ[2] ॥ ੧੮ ॥ ਇਕ ਇਕ ਪੌੜੀ ਚਤੁਰ ਗੁਰੂ ਕੀ ਸੁੰਦਰ ਕੀਰਤਿ ਕਹੀ ਬਨਾਇ।ਸ਼੍ਰੀ ਅਰਜਨ ਪਰਤੱਖ ਅੱਗੂ ਥਿਤ ਹਾਥ ਜੋਰਿ ਸਭਿ ਦਈ ਸੁਨਾਇ। ਭਏ ਪ੍ਰਸੰਨ ਵਾਰ ਕੋ ਸੁਨਿ ਕੈ ਤਬਿ ਸ਼੍ਰੀ ਗ੍ਰੰਥ ਬਿਖੇ ਲਿਖਵਾਇ। ਰੋਗ ਛੀਨ ਭਾ ਤਨ ਨਵੀਨ ਸ਼ੁਭ,ਲੋਕ ਬਿਲੋਕਿ ਰਹੇ ਬਿਸਮਾਇ॥ ੧੯ ॥ ਪਠਹਿ ਸੁਨਹਿ ਜੋ ਵਾਰ ਪ੍ਰੇਮਕਰਿ ਤਨ ਕੇ ਰੁਜ ਤਿਸਕੇ ਹੁਇਂ ਹਾਨ।ਨਿਤ-ਪ੍ਰਤਿ ਨੇਮ ਕਰਹਿ ਮੁਖ ਉਚਰਹਿ ਗੁਰ ਕੀ ਸ਼ਰਧਾ ਵਧਹਿ ਮਹਾਨ। ਮਨ ਬਾਂਛਤਿ ਕੋ ਦੇਤਿ ਗੁਰੂ ਜਸੁ ਧਰਹਿ ਪ੍ਰੇਮ ਕਰਿ ਰੂਪ ਜੁ ਧਾਨ। ਅਸ ਕੋ ਵਸਤੁ ਜੋ ਹਾਥ ਨ ਆਵੈ ਪਾਠ ਕਰੈ ਸ਼੍ਰੀ ਗ੍ਰੰਥ ਮਹਾਨ ॥੨੦॥ ਸਭਾ ਲਗੀ ਸ਼੍ਰੀ ਅਰਜਨ ਜੀ ਤਬਿ ਲੱਧੇ ਕੀ ਉਪਮਾ ਬਡ ਕੀਨਿ। 'ਧੰਨ ਸਿੱਖਨ ਪੁਨ ਪਰਉਪਕਾਰੀ ਪਰਹਿਤ ਜਿਨਹੁ ਲਾਜ ਤਜਿ ਦੀਨ। ਕਰ ਨ ਸਕਹਿ ਕੋ ਕਰਨੋ ਸੁ ਐਸੇ, ਜਾਨੇ ਭਏ ਰਬਾਬੀ ਦੀਨ।ਦ੍ਵੈ ਪੁਰਿ ਬਿਖੈ ਕੁਬੇਖ ਦਿਖਾਯੋ ਅਰਜ਼ ਗੁਜ਼ਾਰ ਕੀਏ ਦੁਖ ਹੀਨ॥੨੧॥ ਸਾਰ ਮਹਾਂ[3] ਸਿਮਰਨਿ ਸਤਿਨਾਮੁ ਕਾਰ ਮਹਾਂ ਕਰਿਬੇ ਉਪਕਾਰ।ਇਨ ਦੋਨਹੁ ਬਿਨ ਮਾਨੁਖ ਤਨ ਧਿਕ ਸਮੇ ਬਿਤਾਵਹਿ ਲਖਹਿ ਨ ਸਾਰ। ਪੂਛ ਸੀਂਗ ਬਿਨ ਪਸੁ ਜਨਮ ਤਿਨ, ਆਏ ਬਾਦ ਬੀਚ ਸੰਸਾਰ। ਅੰਤ ਸਮੇਂ ਜਮਦੂਤ ਗਹੈ ਦਿਢ, ਝੁਰਤਿ ਗਮਨਹਿੰ ਦ੍ਵੈ ਕਰ ਝਾਰਿ ॥੨੨॥ ਪੁੰਨ,ਦਾਨ,ਤਪ,ਮਖ"ਕੋ ਕਰਿਬੋ,ਹੋਤਿ ਨ ਪਰਉਪਕਾਰ ਸਮਾਨ। ਕਲਮਲ ਕਰਨਿ ਅਨਕਨਿ ਰੀਤੀ ਕ੍ਰਿਤਘਣ ਕੇ ਸਮ ਕੋਇ ਨ ਜਾਨਿ। ਰਹਨਿ ਅਹਿੰਸ,ਧਰਮ ਸਭਿ ਕੀਨੇ,ਹਿੰਸਾਕਰੇ ਪਾਪ ਪਹਿਚਾਨ।ਯਾਂਤੇ ਨਿਤ ਚਿਤਵਹਿ ਉਪਕਾਰੂ ਧਨ ਤੇ ਤਨ ਤੇ ਮਨ ਤੇ ਠਾਨਿ' ॥੨੩॥ ਨਰ ਸ਼ੁਭ ਸਭਾ ਸਭੈ ਸੁਨਿ ਸ਼ੁੰਨਨਿ[4] ਗੁਰ ਬਾਕਨਿ ਪਰ ਨਿਸ਼ਚਾ ਕੀਨਿ।ਸੱਤਿਨਾਮ ਕੋ ਸਿਮਰਨ ਠਾਨੈਂ ਪਰਉਪਕਾਰ ਕਰਨਿ ਹਿਤ ਚੀਨ। ਪੁਨ ਲੱਧਾ ਦਿਨ ਕੇਤਿਕ ਰਹਿ ਕਰਿ ਜਾਚੀ ਬਿਦਾ ਹੋਇ ਕਰਿ ਦੀਨ।

[1]ਹੰਕਾਰ ਦੂਰ ਕਰਕੇ। [2]ਕ੍ਰਿਤਾਰਥ ਹੋਣ ਦੇ ਸ੍ਵਾਰਥਵਾਲਿਆਂ ਨੇ। [3](ਸਭ ਤੋਂ) ਵੱਡੀ ਸ੍ਰੇਸ਼ਟ ਗੱਲ ਇਹ ਹੈ। [4]ਜੱਗ। [5]ਸ਼ੁਭ ਸਭਾ ਵਿਚ ਸਾਰੇ ਮਨੁੱਖਾਂ ਨੇ ਕੰਨੀਂ ਸੁਣਕੇ।

'ਦਾਸਨਿ ਦਾਸ ਦਯਾਨਿਧਿ ਜਾਨਹੁ ਔਗੁਨ ਕੇ ਸਮੇਤ ਗੁਨ ਹੀਨ'॥੨੪॥ ਸਿੱਖਨ ਤੁਮਾਰੋ ਕਹੈ ਜਗਤ ਮੁਝ ਲਾਜ ਬਿਰਦ ਕੀ ਰਾਖਨ ਹਾਰ'। ਸੁਨਿ ਪ੍ਰਸੰਨ ਸ਼੍ਰੀ ਅਰਜਨ ਹੋਏ ਕੀਨਸਿ ਬਿਦਾ ਸੁ ਮ੍ਰਿਦੁਲ ਉਚਾਰ। ਪਦ ਅਰੁ ਬਿੰਦ ਬੰਦਨਾ ਠਾਨੀ ਕੀਨਿ ਪ੍ਰਦੱਛਨ ਫਿਰਿ ਚਹੁੰ ਬਾਰ'।ਪੁਨ ਹਰਿਮੰਦਿਰ ਅੰਦਰ ਗਮਨਜੋ ਤਹਿੰ ਬੰਦਨ ਕੀਨਸਿ ਹਿਤ ਧਾਰਿ ॥ ੨੫॥ ਲਵਪੁਰਿ ਕੋ ਗਮਨਜੋ ਉਰ ਹਰਖਤਿ ਗੁਰਜਸੁ ਦੀਰਘ ਕਰਤਿ ਬਖਾਨ। ਸਗਰੇ ਨਗਰ ਉਚਾਰਤਿ ਜਿਤ ਕਿਤ ਨਿਜ ਸਿੱਖਨਿ ਪਰ ਕਰੁਨਾ ਠਾਨਿ। ਇਤ ਸ਼੍ਰੀ ਅਰਜਨ ਰਚਤਿ ਗ੍ਰੰਥ ਨਿਤ ਲਿਖਤਿ ਜਾਤਿ ਗੁਰਦਾਸ ਸੁਜਾਨ। ਰਾਗ ਬਸੰਤ ਬਨਾਇ ਸ਼ਬਦ ਸਭਿ ਲਗੇ ਵਾਰ ਕਰਿਬੇ ਸੁਖਦਾਨ॥੨੬॥ਪੌੜੀ ਤੀਨ ਉਚਾਰਨਿ ਕੀਨੀ ਸੁਪਕਾਰ ਤਬਿਹੁੰ ਚਲਿਆਇ। 'ਪ੍ਰਭੁ ਜੀ ਭੋਜਨ ਅਬਿ ਤਯਾਰ ਹੈ ਰਾਵਰ ਕੀ ਜਿਮ ਹੋਇ ਰਜਾਇ'। ਹਿਤ ਅਹਾਰ ਕੇ ਆਦਰ ਕਰਿਬੇ ਸ਼੍ਰੀ ਗੁਰ ਹਟੇ,ਨ ਬਹੁਰ ਬਨਾਇ[1]। ਅਚਨੋ ਅਨਾਇ ਤ੍ਰਿਪਤ ਤਬਿ ਹ੍ਵੈ ਕਰਿ ਨਿਜ ਸੰਗਤਿ ਮਹਿੰ ਇਹੁ ਬਿਦਤਾਇ ॥੨੭॥ ਤਿਤਨੀ ਰਹੀ ਨ ਬਹੁਰ ਬਨਾਈ ਅਪਰ ਖਯਾਲ ਮਹਿੰ ਗੋ ਬਿਰਮਾਇ[2]। ਸੱਤੇ ਅਰ ਬਲਵੰਡ ਕਥਾ ਕੋ ਕੇਤਿਕ ਸਿੱਖ ਕਹੈਂ ਇਸ ਭਾਇ।ਸ਼੍ਰੀ ਗੁਰ ਅਮਰ ਹਜੂਰ ਭਏ ਹੈ ਤਿਨਹੁ ਨਿਕਾਸੇ ਪੁਨਹੁ ਮਿਲਾਇ। ਸੋ ਮਿੱਥਨਾ ਇਮ ਲਖੀ ਜਾਤਿ ਹੈ ਨੀਕੇ ਨਿਰਨੈ ਕੀਨਿ ਬਨਾਇ*॥੨੮॥ਰਚੀ ਵਾਰ ਗੁਰ ਕੀਰਤਿ ਕੀ ਤਿਨ ਲਿਖੇ ਬੀਚ ਪੰਚੇ ਪਤਿਸ਼ਾਹੁ। ਪ੍ਰਥਮ ਹੁਤੇ[3]ਜੇ ਕਹਤਿ ਕੁਤੋ[4] ਇਮ, ਯਾਂਤੇ ਸ਼੍ਰੀ ਅਰਜਨ ਕੇ ਪਾਹਿ। ਨਹੀਂ ਸੰਦੇਹ ਕੀਜੀਏ ਕੋਈ ਸਿੱਖ ਬਿਚਾਰਹੁ ਨਿਜ ਮਨ ਮਾਂਹਿ।ਕਵਿ ਸੰਤੋਖ ਸਿੰਘ ਸਿਮਰਹੁ ਸਤਿਗੁਰ ਕਥਾ ਸੁਨੋ ਚਿਤ ਉਚਟਹੁ ਨਾਂਹਿ' ॥ ੨੯ ॥ ਦੋਹਰਾ ॥ ਨਿਤਪ੍ਰਤਿ ਸ਼੍ਰੀ ਅਰਜਨ ਗੁਰੂ ਬਾਨੀ

[1]ਚੁਕਾਂ ਤੋਂ ਰਹਿਤ ਹਾਂ। [2]ਚਾਹ ਦੇਰੀ। [3]ਫਿਰ ਲਹੀਂ ਬਣਾਈ। [4]ਪਰਚ ਗਏ । [5]ਜੇ ਪਹਿਲੇ (ਸੱਤਾ ਬਲਵੰਡ)ਹੁੰਦੇ[6]ਤਾਂ ਕਿਵੇਂ ਕਹਿੰਦੇ ਸੋਹੁੰ ਭਾਵ ਪੰਜਾਂ ਗੁਰਾਂ ਦੀ ਮਹਿੰਮਾ'ਉਦਾਸ ਨ ਹੋਵੋ।

*ਮਹਿਮਾ ਪ੍ਰਕਾਸ਼ ਵਿਚ ਇਹ ਕਥਾ ਤੀਸਰੇ ਪਾਤਸ਼ਾਹ ਦੇ ਸਮੇਂ ਹੋਈ ਲਿਖੀ ਹੈ। ਦੂਸਰੇ ਪਾਤਸ਼ਾਹ ਦੇ ਸਮੇਂ ਹੋਈ ਦੀ ਥੀ ਸੁੰਹ ਲਗਦੀ ਹੈ। ਭਾਈ ਗੁਰਦਾਸ ਜੀ ਦੀ ਗਿਆਰਵੀਂ ਵਾਰ ਦੀ ੨੫ਵੀਂ ਪੌੜੀ ਵਿਚ ਭਾਈ ਲੱਧਾ ਪਰਉਪਕਾਰੀ ਪੰਚਮ ਪਾਤਸ਼ਾਹ ਦੇ ਸਮੇਂ ਹੋਏ ਸਿਖਾਂਵਿਚ ਲਿਖੇ ਹਨ, ਜਿਸ ਤੋਂ ਥੀ ਸਪਸ਼ਟ ਹੈ ਕਿ ਇਹ ਪ੍ਰਸੰਗ ਪੰਜਵੀਂ ਪਾਤਸ਼ਾਹੀ ਦੇ ਸਮੇਂ ਦਾ ਹੈ।ਇਸ ਵਿਸ਼ੇ ਤੇ ਵਿਸ਼ੇਸ਼ ਵਿਚਾਰ ਅਤੇ 'ਸਤੇ ਬਲਵੰਡ ਦੀ ਵਾਰ' ਦੇ ਟੀਕੇ ਲਈ ਪੜ੍ਹੋ ਖਾਲਸਾ ਟ੍ਰੈਕਟ ਸੁਸਾਇਟੀ ਦਾ'ਟ੍ਰੈਕਟ ਨੰ: ੬੯.–ਟਿੱਕੇ ਦੀ ਵਾਰ'ਅਤੇ 'ਅਸ਼ਟ ਗੁਰ ਚਮਤਕਾਰ' ਭਾਗ ੧।

ਰਚਹਿੰ ਨਵੀਨ। ਪਰਮੇਸ਼ੁਰ ਕੋ ਸੁਜਸੁ ਬਹੁ ਕੈ ਸੁਭ*ਸੰਤ ਪ੍ਰਬੀਨ॥੩੦॥ 'ਸ੍ਰਿਮਹਨ ਕਰਿ ਸਤਿਨਾਮਕੋ ਨਰ ਤਨ ਬਾਦ ਨ ਖੋਇ।ਕਰੋ ਸਫਲ ਲਗਿ ਕੈ ਅਚਲ ਤੁਮ ਕੋ ਸਭਿ ਸੁਖ ਹੋਇ'॥੩੧॥ਬਹੁਤ ਭਾਂਤਿ ਕੇ ਸੁਜਸ ਜੁਤਿ ਲਿਖਵਾਵਹਿੰ ਉਪਦੇਸ਼।ਅਪਨੇ ਮਨ ਪਰ ਕਿਤਿਕ ਕਹਿੰ ਸਿੱਖਨਿ ਹਰਾਨ ਕਲੇਸ਼॥੩੨॥ਲਾਖਹੁੰ ਨਰ ਪਠਿ ਸੁਨਨਿ ਕਰਿ ਗੁਰਮਤਿ ਕੋ ਉਰਧਾਰਿ।ਛੋਡਿ ਸਕਲ ਜੰਜਾਲ ਕੋ ਹੋਏ ਭਵਜਲ ਪਾਰ॥੩੩॥ ਚੌਪਈ ॥ ਸ਼੍ਰੀ ਅਰਜਨ ਸਮ ਪਰਉਪਕਾਰੀ।ਹੁਯੋ ਨ ਹੈ,ਹੋਹਿ ਨ ਹਿਤਧਾਰੀ।ਦੋਨੋ ਥਡੇ ਜਹਾਜ[1]ਬਨਾਏ। ਭਰਿਭਰਿ ਪੁਰ ਸੁ ਪਾਰ ਲੰਘਾਏ॥੩੪॥ ਸ਼੍ਰੀ ਅੰਮ੍ਰਿਤਸਰ ਬਿਚ ਹਰਿਮੰਦਿਰ। ਰਚਨਾ ਬਹੁ ਬਨਾਇ ਕਰਿ ਸੁੰਦਰ। ਸ਼੍ਰੀ ਗ੍ਰੰਥ ਸਾਹਿਬ ਰਚਿ ਦੂਜਾ। ਨਿਜ ਬਲ ਬਿਤ ਕਰਿ ਠਾਨੀ ਪੂਜਾ ॥ ੩੫ ॥ ਇਨ ਦੋਨਹੁ ਕੇ ਆਸ਼੍ਰਿਤ ਹ੍ਵੈ ਕੈ। ਕਰਤਿ ਜੀਵਕਾ[2] ਬਹੁ ਸੁਖ ਪੈ ਕੈ। ਇਮ ਇਸ ਲੋਕ ਭਲਾ ਬਹੁ ਕੇਰਾ। ਕਰਜੋ ਗੁਰੂ ਅਰਜਨ ਹਿਤ ਹੇਰਾ॥੩੬॥ ਸ਼ਰਧਾ ਧਰਹਿੰ ਸੁਧਾਸਰ ਮੱਜਹਿੰ। ਪਾਪ ਕਮਾਤੇ ਸਭਿ ਹੀ ਭਜਹਿੰ।ਹਰਿ ਮੰਦਿਰ ਮਹਿੰ ਹਰਿ ਜਸੁ ਗਾਏ। ਕੈਧੋਂ ਬੈਠਿ ਸੁਨਹਿੰ ਮਨ ਲਾਏ ॥੩੭॥ਅਘ ਕੋ ਤਜਿ ਕਰਿ ਸ਼ੁਭ ਗਤਿ ਲੀਨਾ। ਇਮ ਪਰਲੋਕ ਭਲਾ ਗੁਰ ਕੀਨਾ। ਯਾਂਤੇ ਇਨ ਸਮਸਰ ਉਪਕਾਰੀ।ਅਪਰ ਨ ਸੁਨਜੋ ਨ ਕਬਹੁੰ ਨਿਹਾਰੀ॥੩੮॥ਧੰਨ ਗੁਰੂ ਅਰਜਨ ਗੁਨ ਖਾਨੀ।ਪਰ-ਉਪਕਾਰ ਰੈਨ ਦਿਨ ਠਾਨੀ।ਬਾਰ ਬਾਰ ਤਿਨ ਕੇ ਪਗ ਨਮੋਕਰਹੁ ਸਹਾਇ ਅੰਤ ਕੇ ਸਮੋ ॥੩੯॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਆ ਰਾਸੇ[3]ਸੱਤੇ ਬਲਵੰਡ' ਪ੍ਰਸੰਗ ਬਦਨੰ ਨਾਮ ਪੰਚ ਚੱਤ੍ਵਾਰਿੰਸਤੀ ਅੰਸੂ ॥ ੪੫ ॥

੪੬. [ਕਾਨ੍ਹਾ, ਪੀਲੋ, ਆਦਿ ਭਗਤ ਆਏ]।

ਦੋਹਰਾ ॥ ਬਿਦਾ ਹੋਇ ਲੱਧਾ ਗਯੋ ਪੁਰਿ ਲਹੌਰ ਕੀ ਓਰ। ਸਦਨ ਪ੍ਰਵੇਸ਼ਜੋ ਜਾਇ ਕਰਿ ਮਿਲੇ ਸਿੱਖ ਕਰ ਜੋਰਿ॥੧॥ਸ੍ਰੈਯਾਛੰਦ ॥ ਕਰਹਿੰ ਪਰਸਪਰ ਨਮੋ ਭਾਉ ਧਰਿ ਬੂਝਹਿੰ ਕੁਸ਼ਲ ਬਹੁਰ ਗੁਰ ਗਾਥ। 'ਕਿਮ ਪਰਚਤਿ ਸਿੱਖਨਿ ਦੇ ਦਰਸ਼ਨ,ਕਿਸ ਥਲ ਬੈਠਤਿ ਹੈਂ ਜਗ ਨਾਥ?ਤੁਮ ਚਲਿ ਗਏ ਪ੍ਰਸੰਗ ਭਯੋ ਕਿਮ, ਕਹਜੋ ਕਹਾਂ[4]ਤਬਿ ਸ਼੍ਰੀ ਮੁਖ ਸਾਥ!ਕੌਨ ਬੇਸ[5]ਤੇ ਮਿਲੇ ਪ੍ਰਥਮ ਗੁਰ ਹਾਥ ਜੋਰਿ ਜਬਿ ਟੇਕਜੋ ਮਾਥ'॥੨॥ਲੱਧੇ ਕਹਜੋ[6]'ਕਹਾਂ ਲਗਿ ਕਹਿ ਹੌਂ

[1]ਭਾਵ ਸ੍ਰੀ ਦਰਬਾਰ ਸਾਹਿਬ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ। [2](ਸਿੱਖ) ਕਰਦੇ ਹਨ ਜੀਵਨ ਦਾ ਨਿਰਬਾਹ (ਆਤਮਕ ਅਥਵਾ ਸਰੀਰਕ)। [3]ਕੀਹ ? [4]ਡੇਖ। *ਪਾ:—ਸਭਿ।

ਸ਼੍ਰੀ ਅਰਜਨ ਕੇ ਗੁਨ ਬਿਸਥਾਰਿ।ਏਕ ਜੀਹ ਕਮਾ ਬਪੁਰੀ ਸਮਰਥਉਚਰੇ ਜਾਇੰ ਨ, ਧਰੌਂ ਹਜ਼ਾਰ[1]। ਨੀਰਧ ਸੋਂ ਗੰਭੀਰ ਧੀਰ ਧਰਿ ਸਦਾ ਸੁਸ਼ੀਲ ਛਬੀਲੇ ਚਾਰੁ। ਕਰਤਿ ਉਧਾਰਨਿ ਨਰਨਿ ਹਜ਼ਾਰਨਿ ਇਹ ਤੋ ਸਦਾਬਰਤ ਬਿਵਹਾਰ[2]॥੩॥ਗੁਨ ਅਨਗਿਨ,ਕਮਾ ਗਿਨਤੀ ਭਨਿ ਹੌਂ, ਇਕ ਗੁਨ ਪਿਖਿ ਮੈਂ ਹੁਇ ਬਲਿਹਾਰ।ਧਨ ਤੇ ਤਨ ਤੇ ਮਨ ਤੇ ਦਿਨਪ੍ਰਤਿ ਕਰੁਨਾ ਕਲਿਤ[3] ਕਰਤਿ ਉਪਕਾਰ। ਪ੍ਰਥਮ ਸੁਧਾਸਰ ਸਿਰਜਨੋ ਸੁੰਦਰ ਸ਼ੋਭਤਿ ਚਹੁੰ ਦਿਸ਼ਿ ਤੇ ਇਕਸਾਰ। ਕਲਮਲ ਟਾਰਹਿੰ ਮੱਜਨ ਧਾਰਹਿੰ ਨਾਮ ਉਚਾਰਹਿੰ ਸੰਝ ਸਕਾਰ॥੪॥ਅਬਿ ਸ਼੍ਰੀ ਨਾਨਕ ਆਦਿ ਜਿ ਬਾਨੀ ਅਨਿਕ ਜਤਨ ਤੇ ਕਰਿ ਇਕ ਥਾਇੰ। ਤਿ ਸਹਿ ਮਿਲਾਇ ਸ਼ਬਦ ਸਮੁਦਾਇ ਜਿ ਰਚਤਿ ਰੁਚਿਰ ਨਿਤਪ੍ਰਤਿ ਸੁਖਦਾਇ। ਠਟਨੋ ਚਹਤਿ ਹੈਂ ਬੀੜ ਬਡੇਰੀ ਬਨਹਿ ਗ੍ਰੰਥ ਸਾਹਿਬ ਛਬਿ[4] ਪਾਇ। ਆਪ ਅਛਤ[5] ਅਰੁ ਪਾਛੇ ਕਲਿ ਮਹਿੰ ਜਿਸਕੋ ਪਠਿ ਸੁਨਿ ਮੋਹ ਨ ਸਾਇ॥੫॥ਗਾਡੀਮਗ[6] ਸਿੱਖੀ ਬਿਸਤਾਰੀ ਮਨੋ ਨਿਸ਼ਾਨ ਤੁੰਗ[7] ਛਬਿ ਧਾਰ। ਪਠਤਿ ਸੁਨਤਿ ਮਨ ਦ੍ਰਵਤਿ ਸੁਚਿਤ ਹੁਇ[8] ਸ਼ੁਭ ਕੱਲਯਾਨ ਬਤਾਇ ਸੁਖਾਰਿ। ਸਿੱਖ ਸਿਮਰਿ ਸਤਿਨਾਮ ਸੁਖਾਰੇ ਸਕਲ ਸੁਖਨਿ ਲਹਿ ਸ਼ੋਖ[10]ਉਦਾਰ[11]।ਕਰਾਮਾਤ ਜ਼ਾਹਰ ਜਿਸ ਮਹਿੰ ਨਿਤ ਕਰਤਿ ਗੁਰੂ ਅਬਿ ਇਹ ਉਪਕਾਰ ॥ ੬ ॥ ਭਗਤ ਬ੍ਰਿੰਦ ਆਵਤਿ ਨਿਤਪ੍ਰਤਿ ਢਿਗ,ਸੋ ਬਾਨੀ ਨਿਜ ਨਈ ਬਨਾਇੰ। ਪ੍ਰਥਮ ਸ਼ਬਦ ਬਿਚ ਰਾਗ ਗੁਰਨਿ ਕੇ ਪੀਛੇ ਭਗਤ ਅਪਨਿ ਲਿਖਵਾਇ।ਲਿਖਨੋ ਗਯੋ ਬਹੁ,ਭਨਕ[12] ਰਹਨੋ ਅਬਿ ਇਸੀਖਯਾਲ ਮਹਿੰ ਗੁਰਬਿਰਮਾਇ[13]।ਪੁਰਿਮਹਿੰ ਲੱਧੇ ਸਕਲ ਸੁਨਾਈ ਸੁਨਿ ਸੁਨਿਜਹਿੰ ਕਹਿੰ ਭੀ ਬਿਦਤਾਇ॥੭॥ ਲਵਪੁਰਿ ਤਿਸੀ ਸਮੇਂ ਮਹਿੰ ਹੋਤੇ ਚਤੁਰ ਭਗਤ ਸ਼ੁਭ ਪੰਥ ਮਝਾਰ। ਇਕ ਕਾਨ੍ਹਾ ਛੱਜੂ ਕਹਿੰ ਦੂਜੋ ਸ਼ਾਹਿ ਹੁਸੈਨ ਸੁ ਪੀਲੋ ਚਾਰ।ਬਿਥਰਨੋ ਗੁਰ ਬਿਰਤਾਂਤ ਨਗਰ ਮਹਿੰ,ਇਨਹਿੰ ਸੁਨਨੋ ਭਬਿ ਸਰਬ ਪ੍ਰਕਾਰ। 'ਭਗਤਨਿ ਬਾਨੀ ਲਿਖੀ ਗ੍ਰੰਥ ਮਹਿੰ' ਇਮ ਸੁਨਿ ਇਨ ਕੇ ਛੋਭ ਉਦਾਰ[14] ॥ ੮ ॥–ਸ਼੍ਰੀ ਨਾਨਕ ਗਾਦੀ ਪਰ ਬੈਠੇ ਸ਼੍ਰੀ ਅਰਜਨ ਪਰਤਾਪ

---

[1]ਹਜ਼ਾਰ (ਜੀਭ) ਧਾਰਿਆਂ ਭੀ। [2]ਸਮੁੰਦ੍ਰਵਤ। [3]ਸਦਾ ਵਰਤਦਾ ਹੈ ਵਿਹਾਰ (ਅ) ਇਸ ਵਿਵਹਾਰ ਦਾ ਤਾਂ ਸਦਾ ਵਰਤ ਹੀ ਲਗ ਰਹਿਆ ਹੈ। [4]ਕ੍ਰਿਪਾ ਸਹਤ। [5]ਸ਼ੋਭਾ। [6]ਆਪਣੇ ਹੁੰਦਿਆਂ। [7]ਭਾਵ ਸੁਖੱਲਾ ਰਾਹ। [8]ਉੱਚਾ। [9]ਸਾਵਧਾਨ ਹੋਕੇ। [10]ਮੁਕਤੀ। [11]ਮੋਸ਼ਟ। [12]ਥੋੜਾ। [13]ਪਰਚ ਰਹੇ ਹਨ। [14]ਬਹੁਤ ਘਬਰਾ ਹੋਇਆ।

ਮਹਾਨ। ਸੁਮਤਿਵੰਤ, ਸਰਬੱਗਜ, ਸਧੀਰਜ,ਸਦ ਗੁਨ[1] ਕਹਿ ਲਗਿ ਕਰੈਂ ਬਖਾਨ। ਅਪਰ ਭਗਤ ਜੇ ਸਰਬ ਹਕਾਰੇ, ਹਮਹਿੰ ਹਕਾਰਨਿ ਕਜੋਂ ਨਹਿੰ ਠਾਨਿ।ਇਹ ਕਜਾ ਕੀਨਿ--ਬਿਚਾਰਤਿ ਚਿਤ ਮੈਂ ਭਏ ਸੰਦੇਹ ਕੁਛਕ ਰਿਸਵਾਨ॥੯॥ਇਕ ਦਿਨ ਚਾਰੋਂ ਮਿਲੇ ਪਰਸਪਰ ਇਸ ਬ੍ਰਿਤਾਂਤ ਹਿਤ ਕਰਤਿ ਉਚਾਰ। 'ਬਨਜੋ ਗ੍ਰੰਥ ਸਾਹਿਬ ਪਰਮਾਰਥ ਗਿਨੇ ਗਏ ਜੋ ਭਗਤ ਉਦਾਰ। ਸਗਲ ਜਗਤ ਮਹਿੰ ਇਹੁ ਬਿਸਤੀਰਹਿ ਜਿਮ ਸਿੱਖੀ ਜਹਿੰ ਕਹਿੰ ਬਿਸਤਾਰ। ਹਮਰੋ ਨਾਮ ਲਿਖਜੋ ਨਹਿੰ ਜੋ ਤਹਿੰ ਥਿਦਤਹਿ ਨਹਿੰ[2] ਪਾਛੈ ਸੰਸਾਰ॥੧੦॥ਇਸ ਕੋ ਜਤਨ ਕਰਹੁ ਜਿਮ ਹੋਵਹਿ,ਅਪਨੇ ਸ਼ਬਦ ਲਿਖਾਵੈ ਭਾਂਹਿ।ਕਾਨ੍ਹ ਭਨਜੋ'ਕੌਨ ਸੁਧਿ ਲਜਾਯੋ ਪ੍ਰਥਮੈ ਨਿਰਨੈ ਕਰਿ ਲਿਹੁ ਭਾਂਹਿ' ਕਹਿ ਪੀਲੋ'ਲੱਧਾ ਸਿਖ ਇਕ ਹੈ,ਗਾ ਉਪਕਾਰ ਹੋਤੁ ਗੁਰ ਪਾਹਿ। ਤਿਸਨੇ ਦੇਖਤਿ ਸੁਨਜੋ ਪ੍ਰਸੰਗ ਇਹ ਨਿਸ਼ਚੈ ਕੀਨਸਿ,ਮਿੱਥਜਾ ਨਾਂਹਿ' ॥੧੧॥ਸ਼ਾਹੁ ਹੁਸੈਨ ਭਨਜੋ 'ਤਿਹ ਸਿੱਖ ਕੋ ਬੁਝਹੁ ਅਪਨਿ ਹਦੂਰ ਬੁਲਾਇ। ਬਹੁਰ ਉਪਾਵ ਕਰਹਿੰ ਜਿਮ ਹੋਵਹਿ ਸਰਬ ਪ੍ਰਸੰਗ ਸੁ ਦੇਯ ਸੁਨਾਇ'।ਤਬਿ ਛੱਜੂ ਨੇ ਦਾਸ ਪਠਾਯੋ ਲੱਧਾ ਕਰਜੋ ਅਵਾਹਨਿ[3] ਜਾਇ। ਗਮਨਜੋ ਭਗਤਨਿ ਕੋ ਢਿਗ ਹਰਖਤਿ,ਮਿਲਜੋ ਚਰਨ ਪਰ ਸੀਸਨਿ ਵਾਇ॥੧੨॥'ਕਹੁ ਲੱਧਾ! ਸਤਿਗੁਰੂ ਬਾਰਤਾ ਕਿਸ ਪਰਚੇ ਮਹਿੰ ਦਿਵਸ ਬਿਹਾਇ। ਕਜਾ ਦੇਖਜੋ ਤੈਂ ਤਹੀਂ ਜਾਇ ਕਰਿ ਸੋ ਹਮ ਕੋ ਸਭਿ ਦੇਹੁ ਸੁਨਾਇ'।ਹਾਥ ਜੋਰਿ ਕਰਿ ਕਹੀ ਸਰਬ ਤਿਨ 'ਅਬਿ ਥਾਨੀ ਕੋ ਰਹੋ ਬਨਾਇ।ਰੈਨ ਦਿਵਸ ਹੁਇ ਇਸ ਕੇ ਤਤਪਰ ਨਾਨਾ ਭਾਂਤਿਨਿ ਸ਼ਬਦ ਲਿਖਾਇਂ॥੧੩॥ ਪੰਚ ਗੁਰਨਿ ਕੀ ਪ੍ਰਥਮ ਲਿਖਤਿ ਹੈਂ ਤਿਨ ਪੀਛੇ ਸਭਿ ਭਗਤ ਲਿਖਾਇਂ। ਆਦਿ ਕਬੀਰ ਪ੍ਰਤੱਛ ਹੋਇ ਕਰਿ ਨਵੇਂ ਸ਼ਬਦ ਨਿਜ ਦੇਤਿ ਬਨਾਇ। ਗਨ ਰਾਗਨਿ ਮਹਿੰ ਲਿਖਤਿ ਜਾਤਿ ਬਹੁ ਹੈ ਭਾਈ ਗੁਰਦਾਸ ਜਿ ਨਾਇ। ਬਨਜੋ ਗ੍ਰੰਥ ਬਡ ਜਨੁ ਜਹਾਜ ਹੈ ਭਉਜਲ ਤੇ ਪਾਰ ਜੁ ਉਤਰਾਇ॥੧੪॥ਬਹੁਤ ਬਨਜੋ, ਕੁਛ ਰਹਜੋ ਤਨਕ ਅਬਿ, ਕੋਤਿਕ ਦਿਵਸ ਬਿਖੈ ਹੁਇ ਤਯਾਰ'। ਸੁਨਿ ਕਾਨ੍ਹ ਪੁਛਨਿ ਪੁਨ ਲਾਗਜੋ'ਭਗਤ ਆਗਵਨ ਕਿਸੁਪ੍ਰਕਾਰ?।ਗੁਰੂ ਅਵਾਹਨ ਤੇ ਸੋ ਆਏ,ਕਿਧੌਂ ਅਵਾਹਨ ਬਿਨ ਤਿਸਬਾਰ[4]?।ਕੋ ਦਰਸਤਿ ਹੈ ਤਿਨ ਸਰੂਪਕੋ, ਕਿਤਬੈਠੈਂ

---

[1]ਸ੍ਰੇਸ਼ਟ ਗੁਨ। [2]ਪ੍ਰਗਟੇਗਾ ਨਹੀਂ (ਸਾਡਾ ਨਾਮ)। [3]ਸੱਦਿਆ। [4]ਤਿਸੇ ਵੇਰੀ।

ਇਹ ਸਕਲ ਉਚਾਰ'॥੧੫॥ ਲੱਧੋ ਭਨਨੋ 'ਇਕਾਂਤ ਭਏ ਗੁਰ ਬਨ ਮਹਿੰ ਵਹਿਰ ਸੁ ਡੇਰਾ ਲਾਇ। ਪ੍ਰਥਮ ਰਾਗ ਸ਼੍ਰੀ ਰਾਗ ਬਖਾਨਨੋ* ਤਬਹਿ ਭਗਤ ਆਏ ਸਮੁਦਾਇ।ਸ਼੍ਰੀ ਅਰਜਨ ਸੋਂ ਕਰਿ ਸੰਬਾਦਸ਼ੁਭ ਪੁਨ ਗੁਰਦਾਸਸਰੂਪ ਦਿਖਾਇ। ਤਿਸ ਢਿਗ ਕਹਤਿ ਲਿਖਤਿ ਸੋ ਜਾਵਹਿ ਇਸ ਪ੍ਰਕਾਰ ਅਬਿ ਲੌ ਲਿਖਵਾਇ' ॥੧੬॥ ਇਮ ਕਹਿ ਲੱਧਾ ਗਯੋ ਸਦਨ ਕੋ ਪੁਨਹਿ ਪਰਸਪਰ ਕਰਤਿਬਿਚਾਰ'ਬਿਨਾ ਹਕਾਰਨਿ ਤੇ ਸੋ ਪਹੁੰਚੇ, ਤੁਮ ਭੀ ਚਲਹੁ ਸੁ ਇਸੀ ਪ੍ਰਕਾਰ।ਨਿਜਬਾਨੀ ਸ਼੍ਰੀਗ੍ਰੰਥ ਚਢਾਵੋ ਰਹੈ ਨਾਮ ਥਿਰ ਜਗਤ ਮਝਾਰ।ਮਨ ਆਸ਼ੈ ਕੋ ਸਭਿ ਹੀ ਜਾਨਹਿੰ ਲਿਖਵਾਵਹੁ ਕਹਿ ਸਬਦ ਮਝਾਰ'॥੧੭॥ਇਮ ਸਲਾਹ ਕਰਿ ਨਿਸਾ ਬਿਤਾਈ ਭਈ ਪ੍ਰਾਤ ਕਾਨ੍ਹ ਅਸਵਾਰ। ਤੀਨਹੁੰ ਅਪਰ ਗਮਨ ਕੋ ਠਾਨਨੋ ਜਿਨ ਕੇ ਉਰ ਕੁਛ ਕੁਛ ਹੰਕਾਰ। ਪੰਥਜਾਮਨੀ ਏਕ ਬਿਤਾਈ ਅਗਲੇ ਦਿਨ ਗੁਰਪੁਰੀ ਮਝਾਰ। ਆਇ ਪ੍ਰਵੇਸ਼ੇ, ਮਾਨ ਵਿਸ਼ੇਸ਼ੇ[1],ਪਹੁੰਚੇ ਸ਼੍ਰੀਗੁਰ ਕੇ ਦਰਬਾਰ॥੧੮॥ਹਰਿਮੰਦਿਰ ਸੁੰਦਰ ਕੇ ਅੰਦਰ ਸ਼੍ਰੀ ਗੁਰ ਸ਼ੋਭਤਿ ਬਹੁ ਤਿਸਕਾਲ।ਲਖੇ ਮਾਨ ਜੁਤ ਭਗਤ ਆਗਵਨ ਆਗੈ ਠਾਂਢੇ[2] ਭਏ ਕ੍ਰਿਪਾਲ। ਬੈਦਨ ਠਾਨਿ ਪਰਸਪਰ ਹਰਖਤਿ, ਕਹਿ ਬੈਠਾਰੈ ਸਭਿ ਹਿਤ ਨਾਲ।ਸ਼੍ਰੀ ਅਰਜਨ ਸਾਦਰ ਕਹਿ ਮਾਧੁਰ 'ਸਭਿਹਿਨਿ ਕਰੁਨਾ ਕੀਨਿ ਬਿਸਾਲ ॥ ੧੯॥ ਦਰਸ਼ਨ ਦੀਨਿ ਕ੍ਰਿਤਾਰਥ ਕੀਨਸਿ, ਪਰਮਾਰਥ ਮਨ ਭੀਨਸਿ ਨੀਤਿ। ਬਿਚਰਹੁ ਨਰਨਿ ਉਧਾਰਨਿ ਕਾਰਨ, ਕਰੋ ਨਿਹਾਰਨਿ ਹੁਇ ਸੁਖ ਚੀਤ। ਮਿਲਹੁ ਸਧਾਰਨ ਮੋਹੁ ਬਿਦਾਰਨ[3], ਦਾਰੁਨ ਦੁਖ ਟਾਰਨਿ ਕੀ ਰੀਤਿ।ਤਾਰਨ ਤਰਨਿ ਸ਼ਰਨ ਪ੍ਰਤਿਪਾਰਨ, ਜੀਤ ਬਿਕਾਰਨਿ ਤੇ ਬਿੱਪ੍ਰੀਤ[4] ॥੨੦॥ ਕਾਰਨ ਕਵਨ ਆਪ ਆਗਵਨੁ ਗੁਰ ਭਵਨੁ[5] ਮਿਲਿ ਕਰਿ ਸਮੁਦਾਇ ?' । ਸਭਿ ਮਹਿੰ ਅਧਿਕ ਹੰਕਾਰੀ ਕਾਨ੍ਹ ਕਾਨਿ ਸੁਨਤਿ ਜਸੁ ਮਨ ਉਮਗਾਇ। 'ਆਵਨਿ ਹੇਤੁ ਨਿਕੇਤ ਬਿਖੈ ਤੁਮ ਹਮਰੋ ਭਯੋ ਲਖਹੁ ਇਸ ਭਾਇ। ਸੁਨਜੋ ਤਹਾਂ ਬਡ ਰਚਜੋ ਗ੍ਰੰਥ ਜੀਬਾਨੀ ਪੰਚ ਗੁਰੂਨਿ ਬਨਾਇ॥੨੧॥ ਗਨ ਭਗਤਨਿ ਕੇ ਸ਼ਬਦ ਲਿਖਾਏ ਸਭਿ ਰਾਗਨ ਕੇ ਬਿਖੈ ਬਨਾਇ[6]।ਤਿਨ ਸਭਿ ਕੋ ਨਹਿੰ ਦੇਹ ਗ੍ਰੋਹ ਅਬਿ,ਜਗ ਮਹਿੰ ਬਿਦਤ ਨਹੀਂ ਬਹੁ ਥਾਇਂ।ਬਾਦ ਰਹੈਂ ਠਾਨਤਿ ਬਹੁ ਹਿੰਦੂ ਤੁਰਕ ਨ ਚੀਨਿ ਸਕਹਿੰਸਮੁਦਾਇ। ਕਹਾਂਭਏ ਨਰ ਲਖਹਿੰਨ ਤਿਨਕੋ ਹੁਤੇ ਕੌਨ,ਕਿਮਭਏ ਸੁਭਾਇ ?

[1]ਬਹੁਤ ਹੰਕਾਰ ਨਾਲ। [2]ਖੜੇ। [3]ਸਾਧਾਰਣ ਮਿਲਕੇ ਮੋਹ ਨਾਸ਼ ਕਰਦੇ ਹੋ। [4]ਉਲਟ ਕਰਨ ਵਾਲੇ ਵਿਕਾਰਾਂ ਤੇ ਆਪਦੀ ਜਿੱਤ ਹੈ [5]ਗੁਰ ਘਰ ਵਿਚ। [6]ਭਾਵ ਮੁਹਣੀ ਭਨ੍ਹਾਂ, *ਪਾ:—ਬਖਾਨੋ।

॥੨੨॥ ਹਮ ਜੀਵਤਿ ਆਨੰਦ ਰਸ ਪੀਵਤਿ ਬਿਦਤ ਸੁ ਥੀਵਤਿ[1] ਜਗਤ ਮਝਾਰ। ਜਾਨਹਿੰ ਰਾਉ ਰੰਕ ਮਹਿੰ ਸਗਰੇ ਮਾਨਹਿੰ ਬਚਨ ਚਰਨ ਸਿਰ ਧਾਰਿ।ਆਗਜਾ ਲਖੈਂ ਬੇਦ ਸਮ ਹਮਰੀ,ਕਰਿ ਨਹਿੰ ਸਕਹੈ ਕੋ ਹਟਕਾਰ[2]। ਇਮ ਬਿਸਤਰਤਿ ਸੁਜਸੁ ਸਭਿ ਦਿਸ਼ਿ ਮਹਿੰ, ਤੁਮ ਕਜਾ ਨਹਿੰ ਜਾਨਤਿ ਇਹ ਸਾਰ॥੨੩॥ਬਾਨੀ ਲਿਖੀ ਮ੍ਰਿਤਕ ਜੋ ਹੁਇਗੇ,ਹਮ ਜੀਵਤਿ ਕੀ ਸੁਧਿ ਨਹਿੰ ਲੀਨਿ। ਜੋ ਹਮਰੇ ਤੁਮ ਸ਼ਬਦ ਲਿਖਹੁ ਨਹਿੰ, ਕਿਮ ਪ੍ਰਮਾਨ[3] ਹੁਇ ਗ੍ਰੰਥ ਨਵੀਨ। ਸੁਨਹਿੰ ਨ, ਪਢਹਿੰ ਨ, ਕਹਜੋ ਨ ਮਾਨਹਿੰ, ਲਿਖਹਿੰ ਨ ਜੋ ਨਰ ਅਧਿਕ ਪ੍ਰਬੀਨ। ਯਾਂਤੇ ਨੀਕੀ ਬਾਤਿ ਨ ਕੀਨਸਿ ਤੁਮਹੋ ਜਗ ਗੁਰ, ਲੀਜਹੁ ਚੀਨਿ'॥੨੪॥ ਬੋਲੇ ਸ਼੍ਰੀ ਅਰਜਨ 'ਹਮ ਬਾਨੀ ਜਿਤ ਕਿਤ ਹੁਤੀ ਕਰੀ ਇਕ ਥਾਇੰ। ਬ੍ਰਿੰਦ ਭਗਤ ਸੋ ਲਖਿ ਕਰਿ ਆਏ ਤਿਨ ਸੋਂ ਕਹਜੋ ਸੁ ਹਮ ਸਮੁਝਾਇ। ਗੁਰਬਾਨੀ ਅਨੁਸਾਰ ਬਨਾਈ ਦੇਖਿ ਮਿਲਤਿ ਕੋ ਦਈ ਲਿਖਾਇ।ਤੁਮ ਅਬਿ ਆਏ ਕਰਹੁ ਸ਼ਬਦ ਨਿਜ ਸੁਨੈਂ ਉਚਿਤ ਤਥਿਲੇਹਿੰ ਚਢਾਇ'॥੨੫॥ਬ੍ਰਹਮ ਗਜਾਨ ਕੋ ਮਨ ਅਭਿਮਾਨਾ ਸੁਨਿ ਕਾਨ੍ਹ ਉਰ ਹਰਖਤਿ ਹੋਇ*।ਜਾਨਜੋ—ਗੁਰੁ ਅਨੁਸਾਰਿ ਹਮਾਰੇ, ਮੈਂ ਕਜਾ ਲਘੁ ਹੌਂ ਲਖਹਿੰ ਨ ਜੋਇ[4]।ਬਾਨੀ ਕਰੌਂ ਬਨਾਵਨ ਅਪਨੀ ਬ੍ਰਹਮ ਗਜਾਨ ਕੋ ਬਿਖੈ ਪਰੋਇ। ਬਿਦਤਹਿ ਜਿਤ ਕਿਤ—ਚਿਤ ਇਮ ਚਿਤਵਤਿ ਬੋਲਜੋ ਸਬਦ ਅਹੰਬ੍ਰਹਮ[5] ਸੋਇ ॥ ੨੬ ॥

ਕਾਨ੍ਹ ਵਾਚ† ॥

ਓਹੀ ਹੈ ਮੈਂ ਓਹੀ ਰੇ। ਜਾਂਕਉ ਬੇਦ ਪੁਰਾਨ ਸਭਿ ਗਾਵੈਂ ਖੋਜਤਿ ਖੋਜ ਨ ਕੋਈ ਰੇ। ਜਾਕੋ ਨਾਰਦ ਸਾਰਦ ਸੇਵੈਂ, ਸੇਵੈਂ ਦੇਵੀ ਦੇਵਾ ਰੇ। ਬ੍ਰਹਮਾ ਬਿਸਨੁ ਮਹੇਸ ਅਰਾਧਹਿੰ ਸਭਿ ਕਰਦੇ ਜਾਕੀ ਸੇਵਾ ਰੇ। ਕਹਿ ਕਾਨ੍ਹਾ ਅਸ ਮਮ ਸਰੂਪ ਹੈ ਅਪਹੰਪਰ ਅਲਖ ਅਭੇਵਾ ਰੇ ॥ ੧ ॥

ਸ੍ਰੈਯਾ ਛੰਦ ॥ ਇਮ ਆਜ਼ੈ ਜਬਿ ਅਪਨ ਜਨਾਯਹੁ ਸ਼੍ਰੀ ਅਰਜਨ ਸੁਨਿ ਦੀਨਿ ਹਟਾਇ।'ਹਮਰੇ ਇਹੁ ਪਰਮਾਣ ਨ ਹੁਇ ਹੈ,ਪਠੈਂ ਸਿੱਖ ਹੈਕਾਰ ਬਢਾਇ। ਹੈ ਤੋ ਸਹੀ, ਭਊ ਨਰ ਕਲਿਕੇ ਬਿਗਰਹਿੰ ਲਗਹਿੰ ਬਿਕਾਰਨਿ ਧਾਇ[6]। ਗਤਿ ਕਿਤ ਰਹੀ[7] ਨਰਕ ਹੁਇਂਪ੍ਰਾਪਤਿ,ਯਾਂਤੇਹਮਨਹਿੰਇਸੈਚਢਾਇੰ॥੨੭॥ ਇਸ ਪਰ ਸੁਨਿ ਦ੍ਰਿਸ਼ਟਾਂਤ ਹਮਾਰੋ, ਬ੍ਰਹਮ ਗਜਾਨ ਅਰੁ ਘ੍ਰਿੱਤ ਸਮਾਨ[8]।

[1]ਪ੍ਰਗਟ ਹੋ ਰਹੇ ਹਾਂ। [2]ਹਟਾਵਣਾ। [3]ਮੰਨਣ ਯੋਗ। [4]ਮੈਂ ਕਿਆ (ਕੋਈ) ਛੋਟਾ (ਭਗਤ) ਹਾਂ (ਮੈਨੂੰ) ਨਹੀਂ ਜਾਣਦੇ। (ਅ) ਕਿਤੇ ਇਹ ਨਾ ਲਖ ਲੈਣ ਕਿ ਮੈਂ ਛੋਟਾ ਹਾਂ, ਤਾਂਤੇ। [5]ਮੈਂ ਬ੍ਰਹਮ ਹਾਂ। [6]ਵਿਕਾਰਾਂ ਵਿਚ ਧਾਕੇ ਲੱਗਣਗੇ। [7]ਮੁਕਤੀ ਤਾਂ ਕਿਤੇ ਰਹੀ। [8]ਇਕੋ ਜਿਹੇ ਹਨ।

*ਪਾਃ—ਜੋਇ। †ਪਾਃ—ਕਾਨ੍ਹੈ ਵਾਚ।

ਕਵੀ ਹੈਂਕਾਰੀ[1] ਖਾਇ ਗ਼ਹਨ ਕਰਿ ਛਾਤੀ ਬੋਝ ਬਧਹਿ,ਬਡ ਮਾਨ।ਪਿੱਤੀ[2] ਸਹਤ ਬਿਕਾਰੀ[3] ਜੇ ਨਰ ਬਿਖੈ ਲਗੈ ਅਤੀਸਾਰ[4] ਮਹਾਨ। ਪੁਸ਼ਟ ਹੋਨ ਗਤਿ[5] ਪ੍ਰਾਪਤਿ ਹੋਇ ਨ ਰੋਗੀ ਕਸ਼ਟ ਨਰਕ ਪਹਿਚਾਨ॥੨੮॥ਸੁਖਤੋਰਹਨੋ ਮਹਾਂ ਦੁਖ ਪਾਵਹਿ ਯਾਂਤੇ ਹਮਰੇ ਨਹੀਂ ਪ੍ਰਮਾਨ।ਸੋ ਬ੍ਰਹਮ ਗਯਾਨ ਘ੍ਰਿੱਤ ਕੋ ਲੈ ਕਰਿ ਮਿਸ਼ਰੀ ਭਗਤਿ[6] ਮਿਲਾਵਨ ਠਾਨਿ। ਸੁਖਦਾਯਕ ਸਭਿ ਨਰ ਕੋ ਜਾਨਹੁ ਇਸ ਪ੍ਰਕਾਰ ਕਰਿ ਲੇ ਕੱਲਯਾਨ। ਅਹੰਬ੍ਰਹਮ ਤਉ ਉਰ ਮਹਿੰ ਬਾਸੇ ਮਖ ਤੇ ਕਹੈ ਦਾਸ ਦਾਸਾਨਿ[7]॥੨੯॥ਇਹ ਮਤ ਹਮਰੋ ਮਿਲੈ ਨ ਤੁਮ ਸੋਂ, ਗ੍ਰੰਥ ਬਿਖੈ ਕਿਮ ਦੇਹਿ ਲਿਖਾਇ। ਸ਼ਬਦ ਬਿਰੋਧੀ ਮਿਲਹਿੰ ਨ ਇਕ ਥਲ, ਰਾਖਹੁ ਆਪ ਲਿਖਹੁ ਕਿਤ ਥਾਇੰ। ਗੁਰ ਘਰੁ ਨੰਮ੍ਰ ਥਾਨ ਮਹਿੰ ਜਾਨਹੁ ਨੰਮ੍ਰ ਹੋਹਿ ਸੋ ਮਿਲਿ ਕਰਿ ਜਾਇ'। ਊਚੋ ਸਦਾ ਤ੍ਰਾਸ ਕੋ ਪਾਵਹਿ, ਬਾਯੁ ਆਦਿ ਤੇ ਸੰਕਟ ਪਾਇ' ॥੩੦॥ ਬਚਨ ਬਿਲਾਸ ਸੁਨੇ ਜਬਿ ਗੁਰ ਕੇ ਉੱਤਰ ਫੁਰਯੋ ਨ,ਰਹਯੋ ਬਿਚਾਰ।ਸਭਾ ਬਿਖੈ ਖਿਝ ਕਰਿ ਰਿਸਧਾਰੀ ਲਾਲ ਬਿਲੋਚਨ ਕਰਿ ਤਿਸ ਬਾਰ। 'ਸਭਿ ਮਹਿੰ ਕਰਯੋ ਨਿਰਾਦਰ ਮੇਰੋ, ਆਯੋ ਲਖਿ ਨ ਕਰਯੋ* ਸਤਿਕਾਰ। ਜੁਕਤਿ ਉਕਤਿ ਕਰਿ[8] ਸਬਦ[9] ਹਟਾਯਹੁ ਸਭਿ ਬੇਦਨਿ ਕੋ ਜਿਸ ਮਹਿੰਮਾਰ[10]॥੩੧॥ਕਹਤਿ ਭਯੋ[ਅਬਿ ਸਹਹੁਸ੍ਰਾਪ ਮਮ ਤ੍ਰਿਸਕਾਰਨਿ ਕੋ ਲਿਹੁ ਫਲ ਪਾਇ। ਤੁਮਰੋ ਹੋਇ ਨਿਰਾਦਰ ਅਤਿਸ਼ੈ ਤੁਰਕਨਿ ਘਰ ਤੇ ਮਿਲਹਿ ਸਜ਼ਾਇ। ਜਿਹ ਸਜ਼ਾਇ ਤੇ ਪ੍ਰਾਨ ਬਿਨਾਸ਼ਹਿੰ ਪਰਹੁ ਰਿਪੁਨ ਬਸਿ ਜੇ ਦੁਖਦਾਇ। ਸੁਤ ਬਨਿਤਾ ਸੋਂ ਮਿਲਨਿ ਨ ਹੋਵਹਿ ਅੰਤ ਸਮੋ ਐਸੋ ਬਨਿ ਜਾਇ' ॥੩੨॥ ਸੁਨਿ ਸ਼੍ਰੀ ਅਰਜਨ ਰਿਦੈ ਬਿਚਾਰੀ– ਇਸਨੇ ਦੀਨਹੁੰ ਸ੍ਰਾਪ ਉਦਾਰ। ਪ੍ਰਥਮ ਮਾਨ ਧਰਿ ਆਵਨਿ ਕੀਨੋ ਭਗਤ ਆਪ ਤੇ ਅਲਪ ਬਿਚਾਰਿ[11]। ਸ਼ਬਦ ਭਨਯੋ ਅਹੰਕਾਰ ਮਹਾਂ ਜੁਤਿ ਪਢਹਿ ਸੁਨਹਿ ਸੁ ਕਰਹਿ ਹੈਂਕਾਰ। ਅਮਿਲ ਜਾਨ ਕਰਿ ਦਯੋ ਹਟਾਇ ਸੁ ਇਸ ਨੇ ਕਰਯੋ ਕ੍ਰੋਧ ਦੁਖਕਾਰ॥੩੩॥ ਹਮ ਜੇ ਸ੍ਰਾਪ ਦੇਹਿੰ ਨਹਿੰ ਇਸ ਕੋ ਅਫਰ ਜਾਇਰੋ ਦੀਰਘ ਮਾਨ[12]।ਗਨ ਭਗਤਨਿ ਕੋ ਅਲਪ ਜਾਨਿਬੋ ਜੋ ਨ ਮਿਲੈ

[1]ਬਲਗਮ ਵਾਲਾ,ਹੈਂਕਾਰੀ। [2]ਗਰਮੀ ਵਾਲਾ,ਵਿਕਾਰੀ। [3]"ਵਿਸ਼ਨ ਲੱਗ ਜਾਣ" ਦੂਪੀ ਦਸਤਾਂ ਦਾ ਹੋਗਾ। [4]ਤਕੜਾ ਹੋਣ ਦੂਪੀ ਮੁਕਤੀ। [5]ਭਗਤੀ ਰੂਪ ਮਿਸਰੀ। [6]ਦਿਲ ਵਿਚ ਤਾਂ 'ਅਹੰਬ੍ਰਹਮ' ਵੱਸੇ ਮੂੰਹੋਂ ਆਖੇ ਮੈਂ' ਦਾਸਾਂ ਦਾ ਦਾਸ ਹਾਂ(ਇਹ ਸਾਡਾ ਮਤ ਹੈ)।' [7]ਸੋ(ਗੁਰੂ ਘਰ ਨਾਲ)ਮਿਲ ਜਾਂਦਾਹੈ। [8]ਉਕਤੀ ਜੁਕਤੀ ਭਾਵ ਟਾਲਮਟੋਲੇ ਕਰਕੇ। [9](ਮੇਰਾ)ਸ਼ਬਦ। [10]ਸਿਧਾਂਤ। [11](ਕਬੀਰ ਆਦ)ਭਗਤਾਂਨੂੰ ਆਪ ਤੋਂ ਛੋਟਾ ਸਮਝਕੇ। [12]ਬਹੁਤਾ ਹੈਂਕਾਰ ਨਾਲ ਆਫਰ ਜਾਏਗਾ। *ਪਾਃ–ਕਿਯੋ।

ਢਲ ਇਸੇ ਮਹਾਨ–। ਇਮ ਬਿਚਾਰਿ ਉਰ, ਬੋਲੇ ਸ਼੍ਰੀ ਗੁਰ, 'ਹਮ ਲਹੌਰ ਤੁਝ ਦੇਹਿੰ ਨ ਜਾਨਿ। ਰਾਖਹਿੰ ਵਹਿਰ ਮ੍ਰਿੱਤੁ ਕੋ ਪਾਵਹਿੰ ਅਵਗਤਿ ਮਰਹਿੰ ਹੋਇ ਹੈਰਾਨ*'॥੪੪॥ ਸੁਨਿਕੈ ਪੁਨ ਕਾਨ੍ਹਾ ਭਨਿ ਬੈਨਨਿ 'ਬਰਖ ਪੰਚ ਸੇ ਉਮਰ ਬਿਸਾਲਾ ਬਿਘਨ ਅਨੇਕ ਸਮੀਪ ਨ ਆਵਹਿੰ ਜੋਗ ਅਭ੍ਯਾਸ ਕਰੌਂ ਸਭਿਕਾਲ। ਕਾਲ ਜਾਲ ਜਹਿੰ ਪੋਹਿ ਨ ਸਾਕਹਿੰ ਅਸ ਮਠ ਮਹਿੰ ਬਾਸੌਂ ਨਿਸਚਾਲਿ[1]। ਮੈਂ ਨ ਮਰੌਂ, ਤੁਮ ਸ੍ਰਾਪ ਬਿਫਲ ਹੈ, ਦਸਮਦ੍ਵਾਰ ਕੀ ਕਰੌਂ ਸੰਭਾਲ'॥੪੫॥ ਸ਼੍ਰੀ ਅਰਜਨ ਕਹਿ 'ਜੌਨ ਮਠੀਲੀ[2] ਬਸ ਕਰਿ ਧਾਰਤਿ ਬਡ ਅਭਿਮਾਨ। ਸੋ ਫੂਟਹਿਗੀ, ਬਸਹਿੰ ਕਹਾਂ ਫੁਨ, ਕਰਹੁ ਅਬਹਿ ਪਰਲੋਕ ਪਧਾਨ।ਜਿਯਬੋਆਸ ਨ ਧਰਿ,ਨਿਰਾਸ ਬਨਿ,ਹਾਡਪਿੰਜਰੇ ਪ੍ਰੇਮ ਨ ਠਾਨਿ। ਜੀਵਤਿ ਰਹਨੋ ਸਮੈਂ ਬਹੁਤੇਰੋ ਜਿਸ ਤੇ ਉਰ ਹੰਕਾਰ ਮਹਾਨ' ॥ ੪੬ ॥ ਦੋਹਰਾ ॥ ਕਿਤਿਕ ਕਾਲ ਤ੍ਰੁਸ਼ਨਿ ਭਏ† ਸਭਾ ਬਿਖੈ ਸਭਿ ਕੋਇ। ਬਿਸਮੇ ਸੁਨਿ ਕੈ ਸ੍ਰਾਪ ਬਡਿ ਹੋਨੀ ਹੋਇਸੁ ਹੋਇ॥੪੭॥ਰਿਦਾ ਗਿਰਾ ਹਿਤ ਮੇਲਿਬੇ ਮਿਲੇ ਹੁਤੇ ਇਕ ਥਾਨ[3]।ਭਾਵੀ ਨੇ ਐਸੀ ਕਰੀ ਬਧਯੋਬਿਯੋਗ ਮਹਾਨ॥੪੮॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਕਾਨ੍ਹਾ ਆਦਿਕ ਭਗਤਨਿ ਆਵਨ' ਪ੍ਰਸੰਗ ਵਰਨਨੰ ਨਾਮ ਖਸ਼ਟ ਪੰਚਾਸਿਤੰਮੋ ਅੰਸੁ ॥ ੪੬ ॥

੪੭. [ਕਾਨ੍ਹਾ ਮਰ ਗਿਆ, ਕਾਂਸ਼ੀ ਤੋਂ ਪੰਡਤ, ਸਲੋਕ ਸਹੰਸ੍ਰਕ੍ਰਿਤੀ]।

ਦੋਹਰਾ ॥ ਕਿਤਿਕ ਕਾਲ ਤ੍ਰੁਸ਼ਨ ਰਹੇ ਸਭਾ ਨ ਬੋਲਨੋ ਕੋਇ। ਸ੍ਰੀ ਅਰਜਨ ਪੀਲੋ ਦਿਸ਼ਾ ਕੀਨਿ ਬਿਲੋਚਨ ਜੋਇ° ॥ ੧ ॥ ਸ੍ਰੈਯਾ ਛੰਦ ॥ 'ਪੀਲੋ‡ ਭਗਤ

---

[1]ਅਚੱਲ। [2]ਜਿਸ ਦੇਹ ਰੂਪੀ ਮਠੀਲੀ ਵਿਚ। [3]ਰਿਦੇ (ਦਾ ਭਾਵ) ਤੇ ਬਾਣੀ ਦੇ ਮੇਲਣ ਵਾਸਤੇ ਇਕ ਥਾਂ ਤੇ ਮਿਲੇ ਸਨ। [°]ਨੇਤ੍ਰ ਕਰਕੇ ਦੇਖਿਆ। *ਮਹਿਮਾ ਪ੍ਰਕਾਸ਼ ਵਿਚ ਕਾਨ੍ਹੇ ਦਾ ਸ੍ਰਾਪ ਦੇਣਾ ਤੇ ਗੁਰੂ ਜੀ ਦਾ ਪ੍ਰਤੀ ਸ੍ਰਾਪ ਦੇਣਾ ਨਹੀਂ ਲਿਖਿਆ ਕਾਨ੍ਹੇ ਨੇ ਧਮਕੀ ਦਿੱਤੀ ਹੈਕਿ:–'ਬਾਦਸ਼ਾਹ ਸੋਂ ਕਰ ਫਰਜਾਦ। ਸਤਿਗੁਰ ਸੰਗ ਕਹੌਂਗਾ ਵਾਦ'। ਫਿਰ ਉਸਦੀ ਮੌਤ ਰੱਬ ਉਤੋਂ ਢੋਹਕੇ ਨਹੀਂ ਲਿਖੀ, ਪਰ:–'ਕਾਨ੍ਹਾ ਜਾਤ ਲਾਹੌਰ ਕੋ ਰਹਾ, ਤਹਾਂ ਦੇਖ ਬਨ ਇਕੰਤ ਮਗ ਮਾਂਹ। ਕਰ ਸਮਾਧ ਬੈਠਾ ਵੈ ਤਾਂਹਿ। ਭੂਲ ਦੁਕਤ ਤਬ ਫਟਿਓ ਕਪਾਲ। ਗੁਰ ਵਿਰੋਧ ਜੋਗ ਭਿਆ ਕਾਲਨਿਰਵੈਰ ਠਾਲ ਜੋ ਵੈਰ ਕਮਾਵੈ। ਤਾਕੀ ਘਾਲ ਬ੍ਰਿਥਾ ਸਭ ਜਾਵੈ'। ਇਧਰ ਇਸੇ ਵੇਲੇ ਗੁਰੂ ਜੀ ਲੰਗਰ ਵਿਚ ਆਏ ਤਾਂ ਲਾਂਗਰੀ ਨੇ ਕੜਛਾ ਡੋਲੇ ਤੇ ਝਾੜਿਆ, ਖੜਾਕ ਸੁਣਕੇ ਗੁਰੂ ਜੀ ਝੁਬੁਕਕੇ ਬੋਲੇ:–'ਇਹ ਕੜਛਾ ਕਾਨ੍ਹੇ ਸਿਰ ਲਾਗਾ। ਫੂਟਿਓ ਸੀਸ ਪ੍ਰਾਨ ਤਿਸ ਭਾਗਾ'। ਰੋਇਆ ਉਧਰ ਵਾਕਿਆ ਹੋਇਆ, ਇਧਰ ਸਤਿਗੁਰ ਜੀ ਦੀ ਦਿਬ ਦ੍ਰਿਸ਼ਟਿ ਵਿਚ ਨਜ਼ਰ ਆਯਾ। ਸ੍ਰਾਪ ਕੋਈ ਨਹੀਂ ਹੋਇ। †ਪਾ:–ਚਹੇ। ‡ਇਹ ਪੀਲੋ ਭਗਤ ਗੁਰੂ ਅਰਜਨ ਦੇਵ ਜੀ ਦੇ ਸਮੇਂ ਹੋਯਾ ਹੈ। ਇਕ ਪੀਲੋ ਮੁਸਲਮਾਨ ਕਵੀ ਹੋਇਆ ਹੈ, ਓਹ ਬਹੁਤ ਪਿਛੋਂ ਹੋਇਆ ਹੈ।

ਆਪਨੋ ਮਤ ਕਹੁ ਹਮਹਿ ਸੁਨਾਵੋ ਸ਼ਬਦ ਬਨਾਇ।ਜਿਸਤੇ ਗੁਰਮਤਿਹੁਇ ਉਪਦੇਸ਼ਨਿ ਸਿਮਰਹਿ ਪਰਮੇਸ਼ੁਰ ਲਿਵਲਾਇ। ਹੋਇ ਸ਼ੁਧ ਮਗ ਲਹਹਿੰ ਸੁਗਮ ਹੀ ਭਾਉ ਭਗਤਿ ਕੇ ਸੰਗ ਮਿਲਾਇ[1]। ਸੁਨਤਿ ਸਭਾ ਮਹਿੰ ਸ਼ਬਦ ਬਖਾਨਜੋ ਪੀਲੋ ਅਪਨੋ ਮਤੋ ਸੁਨਾਇ ॥ ੨ ॥

ਪੀਲੋ ਵਾਚੁ ।. ਪੀਲੋ ਅਸਾਂ ਨਾਲੋਂ ਸੇ ਭਲੇ ਜੰਮਦਿਆਂ ਜੁ ਮੁਏ।
ਓਨਾਂ ਚਿੱਕੜ ਪਾਵ ਨ ਬੋੜਿਆ ਨਾ ਆਲੂਦ ਭਏ[1] ॥

ਸ੍ਰੈਯਾ ਛੰਦ ॥ 'ਇਹ ਭੀ ਨਹਿੰ ਪ੍ਰਮਾਨ ਹਮ ਕਰਿ ਹੈਂ ਜਿਸ ਮਹਿੰ ਨਹੀਂ ਭਗਤਿ ਉਪਦੇਸ਼। ਸ਼੍ਰੀ ਕਰਤਾਰ ਕੋਰ ਇਹ ਭਾਲਾ ਜੰਮਣ ਮਰਣਾ ਸੀਸ ਅਸੇਸ[2]। ਪਾਇ ਜਨਮ ਨਰ ਲਾਭ ਲੇਯ ਸ਼ੁਭ, ਭਜਹਿ ਸਦਾ ਸਤਿਨਾਮੁ ਵਿਸ਼ੇਸ਼। ਮਾਨਹਿ ਹੁਕਮ ਖਸਮ ਕੋ ਨੀਕੋ ਤਜਾਗਹਿ ਹਉਮੈਂ ਸਹਤ ਕਲੇਸ਼[3] ॥ ੩ ॥ ਦੋਹਰਾ ॥ ਛੱਜੂ ਕਹੁ ਮਤ ਆਪਨੋ ਜਸ ਨਿਸ਼ਚਾ ਮਨ ਕੀਨਿ'। ਗੁਰ ਆਇਸੁ ਕੋ ਮਾਨਿ ਕਰਿ ਬੋਲਜੋ ਸ਼ਬਦ ਨਵੀਨ ॥ ੪ ॥

ਛੱਜੂ ਵਾਚ ॥ ਕਾਗਦ ਸੈਂਦੀ ਪੁਤਲੀ ਤਊ ਨ ਤ੍ਰਿਯਾ ਨਿਹਾਰ।
ਯੋਂ ਹੀ ਮਾਰ ਲਿਜਾਵਹੀ ਜਥਾ ਬਲੋਚਨਿ ਧਾਰ[4] ॥ ੧ ॥

ਸ੍ਰੈਯਾ ਛੰਦ ॥ 'ਛੱਜੂ ਭਗਤ ਸੁਨੋ ਮਤਿ ਹਮਰੋ ਪੰਥ ਰਚਜੋ ਕਰਿਬੋ ਸਤਿਸੰਗ। ਸਿਮਰਹਿੰ ਮਿਲਿ ਕਰਿ ਸ਼੍ਰੀ ਪਰਮੇਸੁਰ ਗ੍ਰਿਹਸਤ ਬਿਖੈ ਲਿਵ-ਲਾਇਂ ਅਭੰਗ[5]। ਕਾਰ ਧਰਮ ਕੀ ਕਰਿ ਗੁਜ਼ਰਾਨਹਿੰ, ਸੇਵਹਿੰ ਸੰਤਨਿ ਸੋਹਤ ਉਮੰਗ। ਭਾਉ ਭਗਤਿ ਕਰਿ ਜਗਤ ਸੁ ਤਰਿ ਹੈਂ, ਸੱਤਿਨਾਮ ਕੋ ਚਢਿਬੋ ਰੰਗ ॥ ੫ ॥ ਗ੍ਰਿਹਸਤ ਬਿਨਾਂ ਨਹਿੰ ਅਪਰ ਜਤਨ ਅਬਿ ਬਨ ਮੈਂ ਛੁਧਿਤ ਰਹਜੋ ਨਹਿੰ ਜਾਇਨਗਰ ਨਿਕਟ ਜਬਿ ਰਹਨਿ ਲਗੈ ਇਹੁ ਨਰ ਨਾਰੀ ਮਿਲਿ ਹੈਂ ਸਮੁਦਾਇ। ਮਿਲੇ ਬੀਚ ਮਨ ਨਹਿੰ ਬਿਕਾਰ ਹੁਇ ਅਸ ਬਿਰਲੋ ਜਗ ਮਹਿੰ ਕੋ ਆਇ[6]। ਕਿਮ ਨਹਿੰ ਤ੍ਰਿਯ ਕੋ ਪਿਖਹਿੰ ਤਜਾਗ ਕਰਿ[7],ਯਾਂਤੇਗ੍ਰਹਸਤ ਬਿਖੈ ਪ੍ਰਭੁਪਾਇਂ॥੬॥ਨਿਜ ਤਨ ਤੇ ਸ਼੍ਰਮ ਕਰੈਂ ਖਾਟ ਧਨ[8] ਬਹੁਰ ਬਾਂਟ ਕਰਿ ਭੋਜਨ ਖਾਇਂ।ਬਿਨ ਹੰਕਾਰ ਕਰਹਿ ਸਤਿਸੰਗਤਿ ਪੰਗਤਿ ਬੈਠਿ ਭਗਤਿ ਕਰਿਭਾਇ।ਸ਼੍ਰੀ ਪ੍ਰਭੁ ਕੀ ਇਕ ਸ਼ਰਨਿ ਬਿਨਾਂ ਅਬਿ

[1]ਓਨ੍ਹਾਂ (ਸੰਸਾਰ ਰੂਪੀ) ਚਿੱਕੜ ਵਿਚ ਪੈਰ ਨਹੀਂ ਡੋਬਿਆ ਤੇ ਨਾ ਹੀ ਮੈਲੇ ਹੋਏ (ਵਿਸ਼ਿਆਂ ਦੀ ਮੈਲ ਨਾਲ)। [2]ਸਾਰਿਆਂ ਦੇ ਸਿਰ ਹੈ। [3]ਕਲੇਸ਼ ਸਹਿਤ ਹਉਮੈਂ ਨੂੰ । [4]ਬਲੋਚਾਂ ਦੀ ਧਾੜ। [5]ਇਕ ਰਸ। [6]ਵਿਚ ਮਿਲਕੇ ਮਨ ਵਿਕਾਰੀ ਨਾ ਹੋਵੇ (ਕਿਸੇ ਤਜਾਗੀ ਦਾ ਜੋ ਨਗਰ ਦੇ ਨੇੜੇ ਰਹਿੰਦਾ ਹੋਵੇ) ਐਸਾ ਕੋਈ ਵਿਰਲਾ ਹੈ। [7]ਤਿਆਗ ਧਾਰਨ ਕਰਕੇ ਕਿਵੇਂ ਨਾ ਇਸਤ੍ਰੀ ਨੂੰ ਵੇਖੇਗਾ। [8]ਭਾਵ, ਮਿਹਨਤ ਕਰਕੇ ਧਨ ਖੱਟੇ।

ਅਪਰ ਜਤਨ ਕੋ ਸਮੋ ਨ ਕਾਇ । ਯਾਂਤੇ ਗ੍ਰਿਹਸਤ ਬਿਖੈ ਉਪਦੇਸ਼ਨ ਕਰਤਿ ਕਿਰਤ ਹਰਿ ਨਹਿੰ ਬਿਸਰਾਇ' ॥੭॥ ਦੋਹਰਾ ॥ ਆਇਸੁ ਗੁਰ ਕੀ ਪਾਇ ਕਰਿ ਬੋਲਜੋ ਸ਼ਾਹੁ ਹੁਸੈਨ। ਸਭਾ ਬਿਖੈ ਸਭਿ ਹੀ ਸੁਨਹਿੰ ਤਿਸ ਕੀ ਦਿਸ਼ ਕਰਿ ਨੈਨ ॥ ੮ ॥ ਸ਼ਾਹੁ ਹੁਸੈਨੋ ਬਾਚ ॥

ਚੁੱਪ ਵੇ ਅੜਿਆ ਚੁੱਪ ਵੇ ਅੜਿਆ। ਬੋਲਣ ਦੀ ਨਹੀਂ ਜਾਇ ਵੇ ਅੜਿਆ। ਸੱਜਣਾ ਬੋਲਣ ਦੀ ਜਾਇ ਨਾਹੀਂ। ਅੰਦਰ ਬਾਹਰ ਹਿੱਕਾ ਸਾਈਂ । ਕਿਸਨੂੰ ਆਖ ਸੁਣਾਈ। ਇਕੋ ਦਿਲਬਰ ਸਭਿ ਘਟ ਰਵਿਆ ਦੂਜੀ ਨਹੀਂ ਕਦਾਈਂ । ਕਹੇ ਹੁਸੈਨ ਫਕੀਰ ਨਿਮਾਣਾ ਸਤਿਗੁਰ ਥੋਂ ਬਲਿ ਬਲਿ ਜਾਂਹੀ ॥ ੧ ॥

ਸ੍ਰੈਯਾ ਛੰਦ ॥ ਸ਼੍ਰੀ ਅਰਜਨ ਮੁਸਕਾਵਤ ਬੋਲੇ ਕਰੁਨਾ ਭਰੇ ਰਸੀਲੇ ਨੈਨ। 'ਭਲਾ ਕਹਜੋ ਚੁਪ ਕਰਹੁ ਰਿਦੈ ਰਖਿ, ਰਹਹੁ ਅਬੋਲੇ ਸ਼ਾਹ ਹੁਸੈਨ'। ਇਹ ਤੀਨਹੁ ਸ਼੍ਰੀ ਗੁਰ ਕੇ ਸਨਮੁਖ ਪ੍ਰਤਿ ਉੱਤਰ ਕੋ ਕਹਜੋ ਨ ਬੈਨ । ਭਏ ਪ੍ਰਥਮ ਹੀ ਸ੍ਰਾਪ ਘੋਰ ਬਹੁ ਯਾਂਤੇ ਸ਼ਾਂਤਿ ਕੀਨਿ ਮਨ ਚੈਨ ॥ ੯ ॥ ਅਨਰਸ[1] ਭਯੋ ਸੰਗ ਸ਼੍ਰੀ ਗੁਰ ਕੇ ਉਠਿ ਕਰਿ ਗਮਨੇ ਲਵਪੁਰਿ ਓਰ। ਸ਼੍ਰੀ ਅੰਮ੍ਰਿਤਸਰ ਨਹੀਂ ਬਾਸ ਕਿਯ, ਬਸ ਨ ਚਲਜੋ ਕੁਛ ਲਖਿ ਗੁਰ ਜੋਰ[2]। ਨਿਜ ਆਵਨਿ ਕੋ ਕਰਿ ਪਛੁਤਾਵਨਿ –ਲਹਜੋ ਅਨਾਦਰ ਸ੍ਰਾਪ ਜੁ ਘੋਰ। ਰਹਤਿ ਸਦਨ ਅਪਨੇ ਚਿਤ ਹਰਖਤਿ ਕਿਮ ਆਵਤਿ ਇਮ ਹੁਇ ਇਸ ਠੌਰ[3]–॥੧੦॥ਤਥਿ ਸਨੰਦਨ ਮਹਿ ਕਾਨ੍ਹ ਚਢਿ ਕਰਿ ਬੈਠਜੋ ਪਦਮਾਸਨ ਕਉ ਮਾਰਿ। ਮਹਾਂ ਯੋਗ ਅੱਭਯਾਸੀ ਬਲ ਤੇ ਪੌਨ ਚਢਾਈ ਦਸਮੇਂ ਦ੍ਵਾਰ। ਸ਼੍ਰੀ ਅਰਜਨ ਕੇ ਸ੍ਰਾਪ ਕਹੇ ਤੇ ਚਿਤਵਤਿ ਚਿਤ ਮਹਿੰ ਬਹੁ ਡਰ ਧਾਰਿ। ਨਹਿੰ ਸਰੀਰ ਸੁਧਿ ਟਿਕੇ ਸ੍ਵਾਸ ਜਬਿ ਗਮਨੇਮਾਰਗ ਭਗਤ ਸੁ ਚਾਰ ॥੧੧॥ ਚਲਤਿ ਕੁਸੌਨ[4] ਮਾਨਿ ਕਰਿ ਤੀਨਹੁ ਜਾਨੀ ਮਨ –ਹੁਇ ਬਿਘਨ ਮਹਾਨ । ਸਗਰੇ ਬਾਸੁਰ ਗਮਨੇ ਮਾਰਗ ਕੋਤਿਕ ਘਟੀ ਰਹਜੋ ਦਿਨ* ਆਨ। ਲਵਪੁਰਿ ਲਗੇ ਬਿਲੋਕਨਿ ਤਥਿਹੂੰ ਤ੍ਰਾਸ ਛੋਰ ਕਰਿ ਭੀ ਸੁਖ ਮਾਨ। ਸੁਤ ਜਾਤਿ[5] ਸਨੰਦਨ ਕੋ ਪ੍ਰੇਰਤਿ ਅਤਿ ਤ੍ਵਰਨਤਾ ਚਲਿਬੇ ਠਾਨਿ॥੧੨॥ ਤਿਸ ਛਿਨ ਮਹਾਂ ਪ੍ਰਭੰਜਨ ਗਮਨੀ[6],ਭੰਜਨ ਬ੍ਰਿੱਛ ਅਨੇਕਨਿ ਕੇਰ[7]। ਕੰਕਰ ਸਹਤ ਧੂਲ ਬਹੁ ਉਡਕਰਿ ਪਸਰੀ ਜਿਤ ਕਿਤ ਗਗਨ[8]

[1]ਅਜੋਸ਼। [2]ਗੁਰੂ ਜੀ ਦਾ (ਆਤਮਕ) ਬਲ ਜਾਣਕੇ। [3](ਜੇ ਜਾਣਦੇ) ਇਉਂ ਇਥੇ ਹੋਣੀ ਹੈ ਤਾਂ ਕਿਉਂ ਆਂਵਦੇ। [4]ਖੇਟੇ ਸ਼ਗਨ। [5]ਰਥਵਾਹੀ ਜਾਂਦਾ ਹੈ। [6]ਹਨੇਰੀ ਵਰਗੀ। [7]ਅਨੇਕਾਂ ਬ੍ਰਿੱਛਾਂ ਦੇ ਭੰਨਣ ਵਾਲੀ। [8]ਅਕਾਸ਼ ਵਿਚ। *ਪਾ:–ਤਬ।

ਥਡੋਰ। ਲੋਕਨਿ ਪਸੁਨਿ ਬਿਲੋਚਨ[1] ਮੂੰਦੇ, ਆਗੇ ਪਾਛੇ ਜਾਇ ਨ ਹੇਰ। ਥਨਾਕੁਲਕਰੈ ਜੀਵ ਥਹੁ ਜਿਸਨੇ ਥਡੀਅੰਧੇਰੀ ਕੀਨਿਅੰਧੇਰ[2]॥੧੩॥ ਤ੍ਰਾਸ ਕਰੈ ਵਾਹਨ ਤਿਹ ਬਿਦਰੈ[3] ਇਤ ਉਤ ਫਿਰੇ ਭ੍ਰਮਤ ਤਜਿ ਰਾਹੁ। ਜੋਰ ਜਤਨ ਕਰਿ ਹਾਥ ਡੋਰ ਧਰਿ ਬਹੁਤ ਸਾਰਥੀ ਰੋਕਹਿ ਤਾਂਹੁ। ਬਿਖਮ ਥਾਨ ਭਇ ਉਲਟਨੋ ਰਥ, ਗਿਰ ਕਾਨ੍ਹ, ਪਰਨੋ ਭੂਮ ਕੇ ਮਾਂਹੁ। ਨਹਿੰ ਸੁਧਿ ਲਈ ਗਈ ਕਿਸਹੂੰ ਤੇ ਕਰਹਿੰ ਉਚਾਵਨਿ ਜੇ ਤਿਸ ਪਾਹੁ॥੧੪॥ ਵਾਹਨ ਦੌਰਤਿ ਰਥ ਕੋ ਐਂਚਤਿ ਕਾਨ੍ਹ ਕੇ ਸਿਰਪਰ ਸੋ ਜਾਇ।ਫੁਟਨੋ ਨਿਕਸੀ ਮਿੱਝ ਸੀਸ ਤੇ ਤਤਛਿਨ ਗਏ ਪ੍ਰਾਨ ਬਿਨਸਾਇ। ਆਪ ਨਹੀਂ ਤਨ ਕੀ ਸੁਧਿ ਮਾਂਹੁ ਜਿਸਤੇ ਉਠਿ ਇਤ ਉਤਹਿ ਬਚਾਇ।ਸੁਨੋ ਸਨੰਦਨ ਹੋਰਿ ਸਾਰਥੀ ਟਿਕ ਸੋ ਰਹਨੋ ਨਹੀਂ ਸੁਧਿ ਪਾਇ ॥੧੫॥ ਬਾਯੁ ਬਿਸਾਲ ਬਹੁਰ ਤਤਕਾਲਹਿ ਹਟੀ ਧੂਲ ਜੁਤਿ,ਬਿਮਲ ਅਕਾਸ਼। ਖੋਲਿ ਬਿਲੋਚਨ ਲਗੇ ਬਿਲੋਕਨ ਮਾਰਤੰਡ ਕੋ ਭਯੋ ਪ੍ਰਕਾਸ਼। ਦੇਖਨੋ ਪਰਨੋ ਸੀਸ ਜਿਸ ਫੁਟਨੋ ਸ਼੍ਰੀ ਗੁਰ ਬਚ ਤੇ ਪ੍ਰਾਨ ਬਿਨਾਸ਼।ਹਾਹਾਕਾਰ ਸੁ ਕਰਤਿ ਉਠਾਯੋ ਲੈ ਪੁਰਿ ਗਮਨੋ ਤਨ ਬਿਨ ਸ੍ਵਾਸ॥੧੬॥ਸਸਕਾਰਨੋ ਮਿਲਿ ਨਰਨਿ ਉਚਾਰਨੋ[4]ਕਹਾਂ ਭਯੋ ਇਸਬੈਸ ਮਹਾਨ?'। ਸਕਲ ਪ੍ਰਸੰਗ ਸੁਨਾਯਹੁ ਲਵਪੁਰਿ ਤੀਨਹੁ ਭਗਤ[5] ਸੁ ਬਾਕ ਬਖਾਨਿ। ਸੁਨਿ ਸਭਿ ਸਤਿਗੁਰ ਲਖਨੋ ਪ੍ਰਤਾਪੀ ਕਹਿਬ ਰਾਮਚੰਦ ਕੇ ਬਾਨ[6]। ਨਿਸ਼ਫਲ ਹੋਹਿੰ ਨ ਸੁਖ ਦੁਖ ਦਾਇਕ, ਅਚਰਜ ਭਯੋ ਬਡੋ ਸਭਿ ਜਾਨਿ[7]॥ ੧੭॥ਕੌਨ ਅਰੈ ਸਤਿਗੁਰ ਕੇ ਆਗੈ,ਅਮਰ ਮਰੈ ਅਚਲ ਜੁ ਚਲਿਜਾਇ[8]। ਬਡ ਅਥਾਹਿ ਕੋ ਥਾਹਿ ਦੇਤਿ ਕਰਿ, ਮਹਾਂਥਲੀ ਤਤ ਛਿਨ ਨਿਬਲਾਇ[9]। ਮੇਰੁ ਬਡਾਈ ਰਾਈ ਠਾਨਤਿ, ਪਾਤਿਸ਼ਾਹ ਕੋ ਰੰਕ ਬਨਾਇ। ਮਹਾਂ ਸੂਰਮਾ ਕਾਇਰ ਹੋਵਹਿ ਗੁਰ ਰਿਸ ਤਨਕ ਜਿ ਦ੍ਰਿਸ਼ਟਿ ਚਲਾਇ[10]॥ ੧੮ ॥ ਇਮ ਥ੍ਰਿਤਾਂਤ ਭਾ ਚਾਰੁਨ ਭਗਤਨਿ ਇਤੇ ਸ਼੍ਰੀ ਗੁਰੁ ਗ੍ਰੰਥ ਲਿਖਾਇ। ਰਾਗ

---

[1]ਲੋਕਾਂ ਤੇ ਪਸ਼ੂਆਂ ਦੇ ਨੇਤ੍ਰ। [2]ਵਡੀ ਅੰਧੇਰੀ ਨੇ ਅਨ੍ਹੇਰਾ ਕਰ ਦਿੱਤਾ । [3]ਝੁਕੇ । [ਹਿੰਦੀ, ਬਿਦਕਨ=ਫਟਨਾ, ਚੀਰਨਾ]। [4]ਤਿੰਨਾਂ ਭਗਤਾਂ ਨੇ। [5](ਗੁਰੂ ਜੀ ਦਾ) ਕਹਿਣਾ (ਭਾਵ ਵਾਕ) ਅਮੋਘ ਹਨ ਰਾਮਚੰਦ੍ਰ ਜੀ ਦੇ ਬਾਣਾਂ ਵਤ । [6](ਕਾਨ੍ਹ ਦੀ ਮੌਤ ਹੋਣ ਦਾ) ਵੱਡਾ ਅਚਰਜ ਹੋਇਆ ਹੈ, ਸਭ ਨੇ ਜਾਣਿਆਂ। [7]ਜੋ ਅਮਰ ਹਨ ਸੋ ਮਰ ਜਾਂਦੇ ਹਨ ਤੇ ਅਚਲ ਜੋ ਹਨ ਸੋ ਚਲਾਇਮਾਨ ਹੋ ਜਾਂਦੇ ਹਨ, (ਭਾਵ ਗੁਰੂ ਜੀ ਅਗੇ ਕੋਈ ਗੱਲ ਅਨਹੋਣੀ ਨਹੀਂ)। [8]ਨਿਰਬਲ ਹੋ ਜਾਂਦਾ ਹੈ। [9]ਗੁਰੂ ਜੀ ਜੇ ਗੁੱਸੇ ਨਾਲ ਥੋੜੀ ਜਿਹੀ ਨਿਗਾਹ ਕਰਨ।

ਪ੍ਰਭਾਤੀ ਲਗਿ ਜੁ ਸਬਦਸ਼ੁਭ ਗਾਵਨਿਰੀਤੀਦਏ ਬਨਾਇਬਹੁਰ ਸ਼ਲੋਕ ਜੁ ਸਹੀਸ ਕ੍ਰਿੱਤ ਕੇ ਸੋ ਗੁਰੁਦਾਸ ਲਿਖੇ ਹਰਖਾਇ। ਜਿਮ ਇਹੁ ਬਨੈ ਪ੍ਰਸੈਗ ਸੁ ਉਚਰੋਂ ਸ਼੍ਰੋਤਨਿ ਕੇ ਸੰਦੇਹ ਮਿਟਾਇ॥੧੬॥ਕਾਂਸ਼ੀ ਤੇ ਇਕਦਿਨ ਦੈ ਪੰਡਿਤ ਚਲਿ ਆਏ ਸ਼੍ਰੀ ਅਰਜਨ ਪਾਸ। ਕ੍ਰਿਸ਼ਨ ਲਾਲ ਹਰਿਲਾਲ ਨਾਮ ਤਿਨਿ ਭਗਤ ਗੁਰੁ* ਕੇ ਗੁਨਨਿ ਨਿਵਾਸ। ਸਤਿਗੁਰ ਕੋ ਬਹੁ ਭਾਉ ਧਰਤਿ ਉਰ ਦਰਸ਼ਨ ਕਰਿਬੇ ਕੀ ਜਿਨ ਪਾਸ। ਚਿਤ ਚਾਹਤਿ ਪਰਲੋਕ ਸਖਨਿ ਕੋ ਜਗ ਕੇ ਤਜਾਗੀ ਬਿਖੇ ਬਿਲਾਸ[1] ॥ ੨੦ ॥ ਆਨਿ ਮਿਲੇ ਪਗ ਬੰਦਨ ਕਰਿਕੈ ਬੈਠਿ ਨਿਕਟ ਦਰਸ਼ਨ ਦਰਸੰਤਿ। ਸ਼੍ਰੀ ਅਰਜਨ ਜੀ ਬਹੁ ਸਨਮਾਨੈ ਬੂਝਨਿ ਕੀਨਸਿ ਤਿਨਹੁ ਤੁਰੰਤ। 'ਦਿਜਬਰ ! ਕਹਾਂ ਸਦਨ ਹੈਂ ਤੁਮਰੇ ? ਕਿਹ ਸਥਾਨ ਗਮਨੇ ਹਿਤਵੰਤ ? । ਕੌਨ ਕਾਜ ਅਰ ਨਾਮ ਕੌਨ ਹੈ,ਬੇਸ ਬੇਸ ਦੀਖਤਿ ਮਤਿਵੰਤ[2]?'॥੨੧॥ ਹਾਥ ਜੋਰਿ ਕਰਿ ਦੁਹੂ ਸਹੋਦਰ ਬੋਲੇ ਬਾਕ ਸੁ ਬਿਨਤੀ ਸੈਗ। 'ਆਪ ਅਹੋ ਤੁਮ ਅੰਤਰਜਾਮੀ ਬਿਨਾ ਭਨੇ ਸਭਿ ਲਖਹੁ ਪ੍ਰਸੈਗ। ਤਦਪਿ ਕਹੈਂ ਤੁਮ ਬੂਝਨਿ ਕੀਨਸਿ,ਕਾਂਸ਼ੀ ਬਸਹਿ ਤੀਰ ਪੁਰਿ ਗੰਗ। ਸੁਜਸੁ ਸੁਨਨੋ ਰਾਵਰ ਕੋ ਦੀਰਘ ਦਰਸ਼ਨ ਹਿਤ ਆਏ ਦੁਖ ਭੰਗ[3]॥੨੨॥ਏਕ ਸਮੈਂ ਸ਼੍ਰੀਨਾਨਕ ਪਹੁੰਚੇਕਾਂਸ਼ੀ ਬਿਖੈ ਬਿਰਾਜੇ ਜਾਇ। ਬਹੁ ਦਿਜਬਰ ਤਬਿ ਚਰਚਾ ਕੀਨੀ ਸੁਨਿ ਕੈ ਸਕਲ ਰਹੇ ਹਰਖਾਇ। ਹੁਤੋ ਪਿਤਾਮਾ ਹਮਰੋ ਤਿਸ ਛਿਨ ਭਾਉ ਭਗਤਿ ਬਹੁ ਕੀਨਿ ਬਨਾਇ। ਤਬਿ ਉਪਦੇਸ਼ ਗੁਰੂ ਜੀ ਦੀਨਸਿ ਸੱਤਿਨਾਮ ਲਿਵ ਦਈ ਲਗਾਇ॥ ੨੩ ॥ ਅਪਨੇ ਕਰੇ ਸ਼ਲੋਕ ਚਾਰ ਤਬਿ ਕਰਿ ਕਾਗਦਿ ਪਰ ਦਿਏ ਲਿਖਾਇ। ਲਿਖੇ ਪਿਤਾਮੇ ਕੇ ਸੋ ਘਰ ਮਹਿ ਹੋਰ ਹਮੋਂ ਸੋਕੰਠ ਕਰਾਇ।ਜਿਨ ਮਹਿੰਦੀਭ ਨਿਕੰਦਨ ਕੀਨਸਿ, ਉਰ ਕੋ ਸਾਚ ਸੁ ਲੇਖੇ ਪਾਇ[4]'। 'ਪੜ ਪੁਸਤਕ ਅਰ ਸੰਧਯਾ ਬਾਦੰ'ਇੱਤਯਾਦਿਕ ਪਠਿ ਦਏ ਸੁਨਾਇ॥੨੪॥'ਤੁਮਨੇ ਕਰੇ ਸੁ ਹਮੈ ਲਿਖਾਵਹੁ ਨਾਂਹਿ ਤ ਦੀਜੈ ਅਬਹਿ ਬਨਾਇ। ਜਿਸ ਤੇ ਗੁਰਮਤ ਕੋ ਹਮ ਧਰਿ ਕੈ ਸੱਤਿਨਾਮ ਭਜਿ ਪ੍ਰਭੁ ਗੁਨ ਗਾਇ। ਸਾਰ ਕਰਹੁ ਉਪਦੇਸ਼ਨਿ[5] ਸ਼੍ਰੀ ਗੁਰਾਂ† ਉਰ ਉੱਜਲ ਜਿਸ ਤੇ ਹੁਇ ਜਾਇ। ਨਿਜ ਮੁਖ ਸੈਗ ਸ਼ਲੋਕ

---

[1]ਵਿਸ਼ਯ ਵਿਲਾਸ। [2]ਸੁੰਦਰ ਸਰੂਪ ਵਾਲੇ ਤੇ ਅਕਲ ਵਾਲੇ ਦਿਸਦੇ ਹੋ[ਦਾ:, ਬੇਸ਼=ਬਹੁਤ। ਭਿੰ, ਬੇਸ=ਭੇਖ]। [3]ਦੁਖ ਨਾਸ਼ ਕਰਨ ਲਈ। [4]ਜੋ ਲਿਖੇ ਦਾ ਸੱਚਾ ਹੈ ਸੋਈ ਲੇਖੇ ਪੈਂਦਾ ਹੈ। [5]ਸ਼੍ਰੇਸ਼ਟ ਉਪਦੇਸ਼ਾਂ ਨੂੰ ਕਰੋ। *ਪਾ:—ਪ੍ਰਭੂ। †ਪਾ:—ਸ਼ਤਿਗੁਰ।

ਰਚਹੁ ਬਰ ਸਹੀਸਕ੍ਰਿਤੀ ਕੀ ਰੀਤੀ ਪਾਇ'॥੨੫॥ਸੁਨਿ ਦਿਜਬਰ ਤੇ ਪ੍ਰੀਤਿ ਹੇਰਿ ਕਰਿ ਸ਼੍ਰੀ ਅਰਜਨ ਜੀ ਤਬਹਿ ਬਨਾਇ। ਸਭਿ ਸ਼ਲੋਕ ਕਿਧ ਸਹਸ-ਕ੍ਰਿਤੀ ਮਹਿੰ ਬਹੁਰੋ ਗਾਥਾ* ਰੁਚਿਰ ਸੁਹਾਇ। ਸੁਨਿ ਦ੍ਵੈ ਭ੍ਰਾਤ ਅਨੰਦਤਿ ਹ੍ਵੈ ਕਰਿ ਗੁਰ ਕੇ ਚਰਨ ਰਹੇ ਲਪਟਾਇ। ਪ੍ਰਭੁ ਪ੍ਰੇਮ ਕੋ ਰਸ ਜਿਨ ਆਯਹੁ ਸੱਤਿਨਾਮ ਸਿਮਰਨ ਮਨ ਭਾਇ ॥ ੨੬॥ ਜਬਹਿ ਬੰਦਨਾ ਕੀਨਸਿ ਗੁਰ ਪਗ ਮਨ ਮਹਿੰ ਬਧਯੋ ਅਨੰਦ ਬਿਲੰਦ। ਉਸਤਤਿ ਕਰਤਿ ਭਏ ਸ਼੍ਰੀ ਅਰ-ਜਨ 'ਰਾਮਚੰਦ ਤੁਮ ਰੂਪ ਮੁਕੰਦ। ਕੰਸ ਬਿਨਾਸ਼ਕ ਕ੍ਰਿਸ਼ਨ ਆਪ ਹੋ ਸ਼੍ਰੀ ਨਾਨਕ ਕੀ ਜੋਤਿ ਸੁਛੰਦ। ਤੁਹੀ ਤ੍ਰਿਅੰਬਕ[1] ਕਾਸ਼ੀ ਪੁਰਿ ਮਹਿੰ, ਤਾਰਕ ਮੰਤ੍ਰ ਦੇਤਿ ਸੁਖਕੰਦ ॥੨੭॥ ਦੂਰੇ ਰਹਹੁ ਨਹਿੰ ਜਾਨਿ ਸਕਹਿ ਸਭਿ ਜਿਸ ਪਰ ਆਪ ਹੋਤਿ ਅਨਕੂਲ।ਸੋ ਰਾਵਰਿ ਕੋ ਰੂਪ ਪਛਾਨਹਿੰ ਏਕ ਤੁਹੀ ਸਭਿ ਜਗ ਕੋ ਮੂਲ। ਅਜ[2], ਅਬਿਨਾਸ਼ੀ, ਲਛਮੀ ਦਾਸੀ, ਕਰਹੁ ਬਿਨਾਸ਼ੀ ਜੋ ਪ੍ਰਤਿਕੂਲ[3]।ਬਿਧ ਹੁਇ ਰਚੋ,ਬਿਸ਼ਨ ਹੁਇ ਪੋਖਹੁ[4],ਰੁੱਦ੍ਰ ਹੋਇ ਜਗ ਹਰਹੁ[5] ਅਭੂਲ' ॥ ੨੮ ॥ ਸੁਨਿ ਪ੍ਰਸੰਨ ਉਰ ਸਤਿਗੁਰ ਹ੍ਵੈ ਕਰਿ ਕਹਯੋ 'ਜਾਚੀਯੋ ਨਿਜ ਅਭਿਲਾਖ।ਆਸਾ ਧਰੇ ਦੂਰ ਤੇ ਆਏ ਪੂਰਨ ਕਰੋ ਨ ਗੁਪਤੀ ਰਾਖ'। ਦੌਨ ਸਹੋਦਰ ਭਬਿ ਕਰ ਜੋਰੇ ਪਰਮ ਪ੍ਰੇਮ ਕਰ ਬਿਨਤੀ ਭਾਖਿ।'ਦਰਸ਼ਨ ਤੇ ਕਾਰਜ ਭੇ ਪੂਰਨ, ਨਹੀਂ ਰਹੀ ਕਛੋਂ ਹੂੰ ਉਰ ਕਾਂਖ[6]॥੨੯॥ਅਪਨੋ ਸਿਦਕ ਸਦਾ ਉਰ ਦੇਵਹੁ ਜਗਤ ਕੁਬੰਧਨਿ ਸਰਬ ਮਿਟਾਇ। ਚਰਨ ਆਪਕੇ ਮਨ ਮਹਿੰ ਬਾਸਹਿੰ, ਨਿਸ ਦਿਨ ਸਿਮਰਹਿੰ ਹਰਿ ਗੁਨ ਗਾਇ'। ਸੁਨਤਿ ਸਤਿ-ਗੁਰੂ ਕਹਯੋ 'ਤਥਾਸਤੁ' ਬਰ ਕੋ ਪਾਇ ਰਹੋ ਹਰਿਖਾਇ। ਕੇਤਿਕ ਦਿਨ ਬਸਿਕਰਿ ਅੰਮ੍ਰਿਤਸਰ ਹੁਇਪੁਨ ਬਿਦਾ ਗਏ ਨਿਜਥਾਇੰ॥੩੦॥ਸੋ ਸਲੋਕ ਲਿਖਵਾਵਨਿ ਕੀਨੇ ਸ਼੍ਰੀ ਅਰਜਨ ਰਾਗਨਿ ਕੇ ਅੰਤ। ਬਹੁਰ ਪਿਖਯੋ ਗੁਰ-ਦਾਸ ਲਿਖਾਰੀ ਬੋਲੇ ਸ਼੍ਰੀ ਗੁਰ ਬਦਨ ਸੁਭੰਤਿ। 'ਨਿਜ ਬਾਨੀ ਤੈਂ ਕੀਨਿ ਬਨਾਵਨਿ ਆਨ ਦਿਖਾਵੋ ਗੁਰ ਜਸੁ ਵੰਤ'।ਤਿਸ ਛਿਨ ਭਗਤ ਸਮੀਪਹੁ ਤੇ

[1]ਸ਼ਿਵ ਰੂਪ। [2]ਅਜਨਮਾ। [3]ਜੋ ਉਲਟੇ ਹਨ। [4]ਪਾਲਦੇ ਹੋ। [5]ਨਾਸ਼ ਕਰਦੇ ਹੋ। [6]ਕਿਸੇ ਭਰ੍ਹਾਂ ਦੀ ਇੱਛਾ ਚਿਤ ਵਿਚ। [7]ਗੁਰਾਂ ਦੇ ਜਸ ਵਾਲੀ।

*ਸਹਸਕ੍ਰਿਤੀ ਸਲੋਕ ਤੇ ਗਾਥਾ ਦੋ ਬਾਣੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਹਨ, ਇਹ ਸੰਸਕ੍ਰਿਤ ਨਹੀਂ ਹਨ, ਪਰ ਉਸ ਤੋਂ ਭਿੰਨ ਪ੍ਰਾਕ੍ਰਿਤ ਤੇ ਉਸ ਸਮੇਂ ਦੀ ਸਾਧੂ ਭਾਸ਼ਾ ਦੇ ਰੂਪ ਹਨ, ਇਸੇ ਕਰਕੇ ਸਿਰਨਾਵਾਂ 'ਸਹਿਸਕ੍ਰਿਤ' ਤੇ 'ਗਾਥਾ' ਹੈ। ਵਿਸ਼ੇਸ਼ ਵੇਰਵਾ ਵਿਸਥਾਰ ਨਾਲ ਸਮਝਣ ਲਈ ਦੇਖੋ ਸ਼੍ਰੀ ਗੁਰੂ ਗ੍ਰੰਥ ਕੋਸ਼ (ਖਾਲਸਾ ਟ੍ਰੈਕਟ ਸੁਸਾਇਟੀ) ਵਿਚ ਪਦ–'ਪ੍ਰਾਕ੍ਰਿਤ', 'ਗਾਥਾ' ਤੇ 'ਸਹਸ ਕ੍ਰਿਤ'।

ਸਭਿ ਚਰਚਾ ਕਰਤਿਅਲੇਖ ਬਿਅੰਤ[1]॥੩੧॥ਮਾਨਿ ਬਚਨ ਗੁਰਦਾਸ ਗਯੋ ਤਬਿ ਨਿਜ ਡੇਰੇ ਤੇ ਲਯਾਵਨ ਕੀਨਿ। ਬੈਠਿ ਪਾਠ ਕਰਿ ਤਬਹਿ ਸੁਨਾਈ ਜਿਸ ਮਹਿੰ ਮਹਿਮਾ ਗੁਰੂ ਪ੍ਰਬੀਨ। ਭਗਤ ਬ੍ਰਿੰਦ ਜੁਤਿ ਸਤਿਗੁਰ ਸੁਨਿਕੈ ਭਏ ਪ੍ਰਸੰਨ ਸਲਾਹਤਿ ਚੀਨਿ। ਸ਼੍ਰੀ ਮੁਖ ਤੇ ਤਬਿਹੂੰ ਫੁਰਮਾਯਹੁ 'ਲਿਖਹੁ ਗ੍ਰੰਥ ਮਹਿੰ ਰਚੀ ਜੁ ਬੀਨ[2]' ॥੩੨॥ ਸੁਨਿ ਗੁਰਦਾਸ ਹਾਥ ਕੋ ਜੋਰਤਿ 'ਮੈਂ ਰਾਵਰਿ ਦਾਸਨ ਕੋ ਦਾਸ। ਸੇਵਕ ਅਵਨੀ ਤਲ ਮਹਿੰ ਬੈਸਹਿ, ਸਾਹਿਬ ਉਚਿਤੈ ਤਖਤ ਬਿਲਾਸ। ਤਿਮ ਅੰਤਰ[3] ਬਾਨੀ ਮਹਿੰ ਹੋਵਤ,ਕਿਤ ਪਟ-ਬੀਜਨ[4]ਕਿਤ ਸਪਤਾਸੁ[5]।ਕਿਮ ਸਮਤਾ ਹੁਇ ਤੁੱਛ ਕੀਟ ਮੈਂ,ਆਪ ਮਹਿਦ ਤੇ ਮਹਿਦ ਪ੍ਰਕਾਸ਼'॥੩੩॥ ਤੀਨ ਬੇਰ ਫੁਰਮਾਯਹੁ ਸਤਿਗੁਰ ਬਿਨੈ ਸਹਤ ਭਾਈ ਕਰ ਬੈਦਿ। ਅਲਪ ਆਪ ਕੋ ਲਖਿ ਕਰਿ ਉਰ ਮਹਿੰ ਨਹਿੰ ਸਮਤਾ ਚਾਹਤਿ ਜਗ ਬੈਦ[6]। ਅਤਿ ਪ੍ਰਸੰਨ ਹੁਇ ਬਰ ਗੁਰ ਦੀਨਹੁ 'ਤੁਵ ਬਾਨੀ ਫਲ ਹੋਇ ਬਿਲੰਦ। ਪਢਤਿ ਸੁਨਤਿ ਗੁਰਸਿੱਖੀ ਪ੍ਰਾਪਤਿ ਸ਼ਰਧਾ ਸਤਿਗੁਰ ਬਧਹਿ ਮੁਕੰਦ'॥੩੪॥ਦੋਹਰਾ॥ ਹਾਥ ਜੋਰਿ ਚਰਨੀ ਪਰਯੋ ਤਬਿ ਭਾਈ ਗੁਰ-ਦਾਸ। ਬਰਬਾਨੀ ਕੋ ਗੁਰਦਯੋ[7]ਅਨਦਬਿਲੰਦ ਪ੍ਰਕਾਸ਼॥੩੫॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਬਾਨੀ' ਆਦਿ ਭਗਤ ਬਰਣਨੰ ਨਾਮ ਸਪਤ ਚੌਤ੍ਰਿੰਸਤੀ ਅੰਸੂ ॥੩੭॥

੪੮. [ਵੇਦ ਭੱਟਾਂ ਦਾ ਰੂਪ ਧਰ ਆਏ]।

ਦੋਹਰਾ॥ ਭਗਤ ਬਿਰਾਜਤਿ ਨਿਕਟ ਗੁਰ ਦਰਸ਼ਨ ਤੇ ਸੁਖ ਪਾਇ। ਮਨਹੁੰ ਸ਼ਾਂਤਿ ਚਿਤ ਸ਼ਿਵ ਥਿਰਜੋ* ਬੀਚ ਮੁਨਿਨਿ ਸਮੁਦਾਇ॥ ੧॥ ਸ੍ਰੈਯਾ ਛੰਦੁ॥ ਮਨਹੁ ਗਯਾਨ ਨਿਜ ਤਨ ਧਰਿ ਬੈਠਜੋ ਸਦ ਗੁਨ ਨਿਕਟ ਭਗਤ ਇਸ ਭਾਇ[8]।ਸ਼੍ਰੀ ਅਰਜਨ ਦਰਸ਼ਨ ਜਨੁ ਅੰਮ੍ਰਿਤ ਪੁਟਨਿ ਬਿਲੋਚਨ ਪੀਵਤਿ ਜਾਇ। ਨਹਿੰ ਤ੍ਰਿਪਤਹਿੰ ਹਿਤ ਕਰਿ ਢਿਗ ਬੈਠਹਿੰ ਸੁਨਹਿੰ ਬਚਨ ਤਜੋਂ ਤਜੋਂ ਹਰਖਾਇੰ। ਮਹਾਂ ਸੁਸ਼ੀਲ ਪ੍ਰੇਮਿ ਪਰਿ ਪੂਰਣ ਪ੍ਰਭੁ ਸਿਮਰਨ ਉਪਦੇਸ਼ ਬਤਾਇ॥੨॥ ਲਖਜੋ ਸਮਾਂ ਤਬਿ ਬਿਦਾ ਭਗਤ ਹੁਇ ਅਪਨੇ ਅਪਨੇ ਥਾਨ ਪਯਾਨਾਪੁਨ ਆਏ ਸਭਿ ਬੇਦ ਦੇਹਧਰਿਸ਼੍ਰੀਅਰਜਨ ਕੋ ਬੰਦਨ ਠਾਨਿ।ਚਾਹਤਿ ਭੇ ਗੁਰ ਕਰਜੋ ਸੁ ਚਿਤਮੈਂ[9] ਅਨਿਕ ਭਾਂਤਿ ਕੀ ਉਸਤਤਿ ਠਾਨਿ। ਜਿਸ ਕਾਰਨ ਅਵਤਰੇ ਜਗਤ ਮਹਿੰ ਤਿਸ ਕੀ ਉਰ

---

[1]ਪਰਮੇਸ਼ਰ ਦੀ। [2]ਚੁਣਕੇ। [3]ਭੇਦ। [4]ਟਿਟਾਣਾ। [5]ਸੂਰਜ। [6]ਜਗਤ ਦੇ ਵੈਦਕ ਯੋਗ ਜੀ ਦੀ। [7](ਭਾ: ਗੁਰਦਾਸ ਦੀ) ਬਾਣੀ ਨੂੰ ਗੁਰੂ ਜੀ ਨੇ ਵਰ ਦਿੱਤਾ। [8]ਇਸ ਤਰ੍ਹਾਂ ਭਗਤ (ਬੈਠੇ ਹਨ)। [9]ਚਿੱਤ ਵਿਚ ਗੁਰੂ ਧਾਰਨ ਕਰਨਾ ਚਾਹਿਆ। *ਪਾ:–ਦ੍ਰਿਸਧਰਜੋ।

ਅਭਿਲਾਖ ਮਹਾਂਨ॥੩॥ਦੋਹਰਾ॥ਸੁਨਿ ਸ਼ੌਤਨਿ ਸੁਖ ਪਾਇ ਕਰਿ ਬੂਝੀ ਕਥਾ ਬਿਚਾਰ। 'ਬੇਦ ਧਰਜੋ ਨਰ ਦੇਹ ਕੋ* ਇਹ ਕਹੀਯਹਿ ਬਿਸਤਾਰ'॥ ੪ ॥ ਸ੍ਰੈਯਾ ਛੰਦ ॥ ਸੁਨਹੁ ਸਿੱਖ ਸਤਿਗੁਰ ਕੀ ਮਹਿਮਾ ਜਿਸ ਤੇ ਮਨ ਬਾਂਛਤਿ ਫਲ ਪਾਇ। ਸਭਿ ਬੇਦਨਿ ਅਵਤਾਰ ਧਰਜੋ ਜਿਮ ਸੋ ਪ੍ਰਸੰਗ ਸਭਿ ਦੇਉਂ ਸੁਨਾਇ। ਕਾਂਸ਼ੀ ਬਾਸ ਸ਼ੁਤਿ ਸਭਿ ਠਾਨਤਿ ਸਭਿ ਬਿੱਦਜਾ ਕੋ ਜਹਿਂ ਸਮੁਦਾਇ[1]। ਨਿਰਨੈ ਹੋਤਿ ਬ੍ਰੂਹਮ ਕੋ ਨਿਤਪ੍ਰਤਿ ਪਢਹਿਂ ਬਿਚਾਰਹਿਂ ਬਧਿ ਬਿਰਧਾਇ[2]॥੫॥ ਬਾਸ ਕਰਤਿ ਇਕ ਸਮੈ ਬੇਦ ਤਹਿਂ ਅਤਿਸ਼ੈ ਰਿਦੇ ਕੀਨਿ ਹੈਕਾਰ।–ਨਿਰਨੋ ਹਮ ਤੇ ਹੋਤਿ ਬ੍ਰੂਹਮ ਕੋ ਕਰਹਿਂ ਬਿਚਾਰਨ ਸਾਰ ਅਸਾਰ। ਨਾਤੁਰ ਅੰਧਕਾਰ ਬਿਸਤਰਿ ਹੈ,ਹਮ ਤੇ ਜਗਤ ਪ੍ਰਕਾਸ਼ ਉਦਾਰ[3]।ਅੱਗਜਾਨੀ ਮਨ ਲਹਹਿ ਗਜਾਨ ਕੋ,ਪਾਇ ਮੁਕਤਿ ਕੋ,ਬੰਧਨ ਟਾਰਿ–॥੬॥ ਪਾਰਬ੍ਰੂਹਮ ਨੇ ਲਖਿ ਬੇਦਨਿ ਗਤਿ ਜਿਨ ਕੇ ਭਯੋ ਹੈਕਾਰ ਬਿਕਾਰ।–ਇਹੀ[4] ਜਨਮ ਦੇ ਜਗ ਮਹਿਂ ਫਿਰਿ ਫਿਰਿ ਸਕਲ ਵਿਕਾਰਨਿ ਮੂਲ ਉਦਾਰ। ਇਨ ਉਰ ਤੇ ਅਬਿ ਕਰੌਂ ਉਖਾਰਨਿ[5]–ਕ੍ਰਿਪਾ ਸਿੰਧੁ ਇਸ ਬਿਧਿ ਉਰਧਾਰਿਭਈ ਗਗਨ ਬਾਨੀ ਤਬਿ ਇਨ ਕੋ'ਨਰ ਸਰੀਰ ਕੋ ਲਿਹੁ ਅਵਤਾਰ॥੭॥ ਤੁਮਰੇ

---

[1]ਕਾਂਸ਼ੀ ਵਿਚ ਸਾਰੇ ਵੇਦ ਵਾਸਾ ਕਰਦੇ ਹਨ ਤੇ ਜਿਥੇ ਸਾਰੀਆਂ ਵਿਦਜਾਵਾਂ ਦਾ ਇਕੱਠ ਹੈ। [2]ਵਧਦੀ ਹੈ। [3]ਜਗਤ ਵਿਚ ਸੋਹਣਾ ਪ੍ਰਕਾਸ਼ ਹੁੰਦਾ ਹੈ। [4]ਭਾਵ ਇਹ ਹੈਕਾਰ । [5](ਹੈਕਾਰ) ਉਖਾੜ ਦਿਆਂ ।

*ਵੇਦਾਂ ਦਾ ਛੁੱਟਾਂ ਦਾ ਰੂਪ ਧਾਰਨ ਕਰਕੇ ਅਵਤਾਰਾਂ ਦੀ ਉਸਤਤੀ ਕਰਨ ਲਈ ਆਉਣਾ ਹਿੰਦੂਆਂ ਦੀਆਂ ਪ੍ਰਮਾਣੀਕ ਪੁਸਤਕਾਂ ਵਿਚ ਭੀ ਲਿਖਿਆ ਹੈ, ਜਿਹਾ ਕਿ ਤੁਲਸੀ ਕ੍ਰਿਤ ਰਾਮਾਇਣ ਦੇ ਉੱਤਰ ਕਾਂਡ ਅੰਕ ੨੭ ਵਿਚ ਲਿਖਿਆ ਹੈ ਕਿ ਜਦ ਮਹਾਰਾਜਾ ਰਾਮ ਚੰਦਰ ਜੀ ਬਨਬਾਸ ਤੋਂ ਮੁੜਕੇ ਅਜੁਧਜਾ ਜੀ ਪੁੱਜ ਤਖਤ ਤੇ ਬੈਠੇ ਤਦਃ-ਭਿੰਨ ਭਿੰਨ ਉਸਤਤਿ ਕਰੀ ਗੇ ਸੁਰ ਲਿਜ ਲਿਜ ਧਾਮ। ਵੰਦੀ ਵੇਸ਼ ਧਰਿ ਵੇਦ ਤਬ ਆਏ ਜਹਿਂ ਸ਼੍ਰੀ ਰਾਮ ॥ ੨੭ ॥ ਪ੍ਰਭੂ ਸ਼੍ਰਬੱਗ੍ਯ ਕੀਨਹਿ ਅਤੀ ਆਦਰ ਕ੍ਰਿਪਾ ਨਿਧਾਨ। ਲਖਜੋ ਨ ਕਾਹੂ ਮਰਮ ਕਛੁ ਲਗੇ ਕਰਨ ਗੁਣ ਗਾਨ ॥ ੨੮ ॥ ਅਰਥ–'ਜਦੋਂ ਤਰ੍ਹਾਂ ਤਰ੍ਹਾਂ ਦੀ ਉਸਤਤੀ ਕਰਕੇ ਵੇਦਤੇ ਆਪੋ ਆਪਣੇ ਧਾਮਾਂ ਵਿਚ ਪਹੁੰਚੇ ਤਾਂ ਵੇਦ ਛੁੱਟਾਂ ਦਾ ਰੂਪ ਧਾਰ ਆਏ, ਜਿਥੇ ਸ਼੍ਰੀ ਰਾਮ ਚੰਦਰ ਜੀ ਸਨ, ਪ੍ਰਭੂ ਸਰਬੱਗ੍ਯ (ਰਾਮ ਚੰਦ੍ਰ ਜੀ) ਨੇ ਬੜਾ ਆਦਰ ਕੀਤਾ, ਹੋਰ ਕਿਸੇ ਨੇ ਭੇਦ ਨਾ ਜਾਣਿਆ। ਉਹ (ਛੁੱਟ) ਗੁਣ ਗਾਇਨ ਕਰਨ ਲੱਗੇ'। ਸ਼੍ਰੀ ਮਤ ਭਾਗਵਤ ਪੁਰਾਨ ਦੇ ਦਸ਼ਮ ਸਕੰਧ ਸਤਾਈਸਵੇਂ ਅਧਜਾਯ ਵਿਚ ਭੀ ਵੇਦਾਂ ਦੀ ਉਸਤਤੀ ਕਰਨ ਦਾ ਪ੍ਰਸੰਗ ਹੈ, ਉਥੇ ਭੀ ਵੇਦਾਂ ਨੂੰ 'ਵੰਦੀ ਜਨ' ਕਿਹਾ ਹੈ।

ਉਰ ਹੰਕਾਰ ਬਿਕਾਰ ਜੁ, ਨਿਸ਼ਫਲ ਕਰਹੁ[1],ਜਾਨਿ ਇਮ ਲੈਹੁ।ਗੁਰ ਬਿਨ ਰਿਦੈ ਪ੍ਰਕਾਸ਼ ਨ ਹੋਵਤਿ ਯਾਂਤੇ ਮੂਲ ਸਤਿਗੁਰੂ ਦੇਹੁ[2]। ਤੁਮਰੋ ਖੇਦ ਬਿਨਸ ਕਰਿ ਜਾਵਹਿ ਕਰਹੁ[3] ਗੁਰੂ ਜਿਤ ਕਿਤ ਦ੍ਰਿਸ਼ਟੇਹੁ[4]। ਸਤਿਗੁਰ ਬਿਨਾ ਨ ਸ਼ਾਂਤੀ ਪੱਯਤਿ ਯਾਂਤੇ ਬਨਹੁ ਸਿੱਖ ਹਿਤ ਦੇਹੁ"।੯।ਇਕ ਇਕ ਬੇਦ ਚਤੁਰ ਥਪੁ ਧਾਰਹੁ ਬ੍ਰਹਮਾ ਤੁਮ ਸੰਗ ਨਰ ਤਨ ਪਾਇ। ਰੱਛਕ ਸਦਾ ਹੋਤਿ ਜਿਤ ਕਿਤ ਇਹ ਤੁਮਰੋ ਬਿਘਨ ਸਕਲ ਬਿਨਸਾਇ[5]। ਗਗਨ ਗਿਰਾ ਇਮ ਕਹਜੋ,ਮੌਨ ਪੁਨਿ,ਸੁਨਿ ਸਭਿ ਬੇਦਰਹੋ ਬਿਸਮਾਇ।ਕਮਲਜ[6]ਸਹਤ ਬਿਚਾਰਨਿ ਕਰਿਕੈ ਛਿਤ ਅਵਤਰੇ ਸਰੂਪ ਬਨਾਇ।੧। ਇਕ ਇਕ ਬੇਦ ਚਤੁਰ ਥਪੁ ਧਾਰੇ ਪ੍ਰਗਟ ਨਾਮ ਤਿਨ ਕਹੌਂ ਅਸੰਸ[7]। ਪੂਰਨ ਸ਼ਨਾਮ ਬੇਦ ਕੇ ਇਹ ਭੇ: ਮਥਰਾ, ਜਾਲਪ, ਬੱਲ, ਹਰਬੰਸ। ਪੁਨ ਰਿਗਬੇਦ: ਕੱਲਜ, ਜੱਲ, ਨੱਲ ਤੈਂ, ਕਲਸਹਾਰ ਚੌਥੋ ਗਿਨਿ ਅੰਸ। ਭਏ ਜੁਜਰ ਕੇ: ਟੱਲਜ, ਸੱਲਜ, ਪੁਨ ਜੱਲਜ,ਭੱਲਜ ਉਪਜੇ ਦਿਜਬੰਸ।੧੦।ਬਹੁਰ ਅਥਰਬਣ:ਦਾਸ ਰੁ ਕੀਰਤਿ, ਗਿਨਿ[8]ਗਇੰਦ,ਸਦਰੰਗ ਸੁ ਚਾਰ। ਕਮਲਾਸਨ[9] ਕੋ ਭਿੱਖਾ ਨਾਮ ਸੁ ਇਨ ਸਭਿ ਤੇ ਭਾ ਅਧਿਕ ਉਦਾਰ। ਬਿੱਪ੍ਰ ਸਰੀਰ ਭਾਟ ਭਈ ਸੰਗਜਾ,ਬਡੇ ਬੇਸ ਮਹਿੰ ਭੇ ਇਕਸਾਰ। ਹੋਇ ਇਕੱਤ੍ਰ ਲਗੇ ਗੁਰ ਖੋਜਨਿ ਦੇਸ਼ ਬਿਦੇਸ਼ਨਿ ਮਹਿੰ ਹਿਤ ਧਾਰਿ।੧੧। ਪੰਥ ਜਿਤੇ ਜਗ ਬਿਖੈ ਪ੍ਰਥਿਰਤੇ ਸਭਿਕੇ ਨਿਕਟ ਕਰਤਿ ਪ੍ਰਸਥਾਨ।ਗਿਰੀ ਪੁਰੀ[10] ਆਦਿਕ ਸੰਨਜਾਸੀ ਤਿਨ ਤੇ ਸੁਨਹਿੰ ਬੈਨ ਹਿਤ ਠਾਨਿ। ਜੋਗ ਅੱਭਜਾਸੀ ਅਰੁ ਕੰਨਪਾਟੇ* ਦੋਨੋ ਢਿਗ ਕਿਧ ਸੰਗ ਮਹਾਨ[10]।ਬ੍ਰਹਮ ਚਾਰੀ, ਤਪਸੀ,ਬੈਰਾਗੀ ਅਪਰ ਕਿਤਿਕ ਕੋ ਕਰੈ ਬਖਾਨਿ ।੧੨। ਸੰਮਤ ਏਕ ਫਿਰੇ ਜਗ ਖੋਜਤਿ ਜੇ ਸਾਧਿਕ ਪਰਲੋਕ ਉਦਾਰ[11]। ਕਹਿ ਨਿਜ ਬਚਨ, ਸ਼ਾਂਤਿ ਦੇ ਚਿਤ ਕੋ ਐਸੋ ਕਤਹੂੰ ਨਹੀਂ ਨਿਹਾਰ। ਦੇਸ਼ ਬਿਦੇਸ਼ਨਿ ਸਗਰੇ ਫਿਰ ਕਰਿ ਭਏ ਉਦਾਸ ਗਏ ਜਬਿ ਹਾਰ। ਉਤਰਜੋ ਗਰਬ, ਅਹੈਂ ਹਮ ਜਗ ਮਹਿੰ ਤਊ ਨ ਦੇਖਜੋ ਬਿਨਾ ਬਿਕਾਰ।੧੩। ਯਾਂਤੇ ਸਤਿਗੁਰ ਸਭਿ ਤੇ ਦੀਰਘ ਜਿਨ ਕੇ ਮਿਲਤਿ ਸ਼ਾਂਤਿ ਚਿਤ ਪਾਇ। ਬਿਨਾਂ

[1]ਤੁਹਾਡੇ ਦਿਲ ਵਿਚ ਹੰਕਾਰ ਦਾ ਵਿਕਾਰ ਹੈ (ਇਹ ਤੁਸੀਂ) ਨਿਸ਼ਫਲ (ਹੰਕਾਰ) ਕਰ ਲਵੋ ਹੈ। [2](ਪ੍ਰਕਾਸ਼) ਦਾ ਮੁੱਢ ਸਤਿਗੁਰਾਂ ਦੀ ਦੇਹ ਹੈ। [3]ਧਾਰਨ ਕਰੋ। [4]ਦੇਖਕੇ। [5]ਹਿਤ ਦੇਕੇ ਸਿਖ ਬਣੋ [6]ਬ੍ਰਹਮਾ। [7]ਐਸੇ ਤੋਂ ਬਿਨਾਂ। [8]ਗਿਣੋ। [9]ਗਿਰੀ ਤੇ ਪੁਰੀ ਸੰਨਜਾਸੀਆਂ ਦੀਆਂ ਕਿਸਮਾਂ ਹਨ। [10]ਦੋਹਾਂ ਪਾਸ ਜਾਕੇ ਬੜਾ ਸਤਿਸੰਗ ਕੀਤਾ। [11]ਸ੍ਰੇਸ਼ਟ ਪ੍ਰਲੋਕ ਦੇ ਸਾਧਨਾਂ ਕਰਨੇ ਵਾਲੇ।

*ਪਾ:—ਕੰਨਿਫਾੜੇ।

ਗਰਬ ਤੇ ਸਰਬ ਭਏ ਜਬਿ ਸੁਧਾ ਸਰੋਵਰ ਕੀ ਦਿਸ਼ਿ ਆਇ। ਮਹਿਮਾ ਸੁਨਤਿ ਅਨੇਕ ਲੋਕ ਤੇ ਸ਼੍ਰੀ ਅਰਜਨ ਸਤਿਗੁਰ ਸੁਖਦਾਇ। ਭਿੱਖੇ ਸਹਤ ਸਕਲ ਹੀ ਮਿਲਿ ਕੈ ਦਰਸ਼ਨ ਹਿਤ ਚਿਤ ਚੌਂਪ ਬਢਾਇ ॥੨੪॥ ਗੁਨ ਕੋ ਸੁਨਤਿ ਸ਼ਾਂਤਿ ਹੁਇ ਆਈ,ਸ਼੍ਰੀ ਅਰਜਨ ਕੋ ਸਿਮਰਤਿ ਨਾਮ। ਸਭਿ ਪਹੁੰਚੇ ਹਰਿ ਮੰਦਿਰ ਮੈਂ ਜਬਿ ਦਰਸ਼ਨ ਪਿਖਨੋ ਅਜਬ ਅਭਿਰਾਮ। ਸ਼ਯਾਮ ਸਰੂਪ ਅਨੂਪ ਚਤੁਰਭੁਜ ਸੁੰਦਰ ਬਦਨ ਸੁ ਛਬਿ ਕੋ ਧਾਮ। ਮਹਾਂ ਜੋਤਿ ਜਾਗਤਿ ਚਹੁੰ ਦਿਸ਼ਿ ਮਹਿੰ ਕਰਤਿ ਅਨੇਕ ਸੁ ਨੰਮ੍ਰਿ ਪ੍ਰਣਾਮ[1] ॥੨੫॥ ਕਮਲਾ ਕਰ-ਕਮਲਨਿ ਪਦ ਕਮਲ ਜਿ ਮ੍ਰਿਦੁਲ ਪਲੋਸਤਿ ਪ੍ਰੀਤ ਬਿਸਾਲ[2]। ਸ਼ੁਭਤਿ ਸੇਖ ਸਾਈਂ[3] ਬਡ ਸ਼ੋਭਾ, ਦ੍ਰਿਗ ਬਿਸਤਰਤਿ ਕੋਰ ਜੁਗ ਲਾਲ[4]। ਪੀਤੰਬਰ ਸਭਿ ਅੰਗ ਬਿਭੂਖਨ ਬਡੇ ਬਿਭੂਖਤਿ ਗਰ ਬਨਮਾਲ[5]। ਸੀਸ ਕਿਰੀਟ[6], ਕੇਸ ਮ੍ਰਿਦੁ ਮੋਚਕ ਘੁੰਘਰਿਆਰੇ ਸ਼ੋਭਤਿ ਭਾਲ ॥੨੬॥ ਦੋਹਰਾ॥ ਬੇਦ ਸਰੂਪ ਜਿ ਬਿੱਪ੍ਰ ਬਰ ਹਰਿ ਸਰੂਪ ਤਿਨ ਦੀਖਿ[7]। ਅਪਰ ਨਹੀਂ ਕਾਹੂੰ ਲਖਨੋ ਦੋਨਿ ਹੁਤੀ ਤਿਨ ਸੀਖ[8] ॥ ੨੭ ॥ ਸ੍ਰੈਯਾ ਛੰਦ॥ ਅਸ ਸਰੂਪ ਦੇਖਤਿ ਬਿਸਮਾਏ ਹਰਿ ਮੰਦਿਰ ਮਹਿੰ ਸੁੰਦਰ ਸ਼ੋਭ। ਮਹਾਂ ਬਿਸ਼ਨੁ ਕੋ ਰੂਪ ਮਨੋਹਰ ਜਿਸਹਿ ਧਯਾਨ ਧਰਿ ਜੋਗੀ ਲੋਭ[9]। ਉਸਤਤਿ ਕਰਨਿ ਲਗੇ ਹੁਇ ਠਾਂਢੇ ਜਿਨਿ ਕੈ ਭਯੋ ਪ੍ਰੇਮ ਕੋ ਛੋਭ। ਨਮਸਕਾਰ ਪੁਨਿ ਪੁਨਿ ਪਗ ਪੰਕਜ ਰਿਦਾ ਪਰਮ ਗੰਭੀਰ ਅਛੋਭ ॥੨੮॥ਛਪੈ ਛੰਦ॥ [10]ਦਯਾਸਿੰਧੁ ਦੀਨਾਨਿ ਬੰਧੁ ਕ੍ਰਿਪਾਲਾ !। ਨਮੋ ਪਾਦ ਕੰਜੰ ਅਭੰਜੰ[11]ਉਜਾਲਾ[12]।ਅਜੰ[13]ਹੋ,ਅਨਾਸ਼ੀ, ਅਨਾਦੀ,ਅਨੂਪੰ।ਮਹਾਂਰਾਜ ਰਾਜਾਨ ਕੇ ਰਾਜ ਰੂਪੰ ॥੨੯॥ ਸਭੈ ਬੀਚ ਬਾਸੋ, ਅਲੇਪੰ ਸਦਾ ਹੋ।ਅਜੋਨੀ ਅਛੈ ਏਕ ਰੂਪੰ ਅਜਾ ਹੋ[14]।ਕਥੇ ਮੋ ਨ ਆਵੈ, ਕਥੈ ਕੌਨ ਤੋਹੀ। ਨਿਰਾਲੰ, ਬਚਿੱਤ੍ਰੰ ਨਿਰਾਲੰਬ ਹੋਹੀ॥੩੦॥ਸਭੀ ਤੋਹਿ ਮੋਂ,ਤੂ ਸਭੈ ਮੈਂ ਬਿਰਾਜੈਂ। ਅਕਾਸ਼ ਜਥਾ ਏਕ ਸਾਰੇ ਸੁ ਛਾਜੈ[15]। ਬ੍ਰਹਮੰਡੰ ਅਖੰਡੰ ਤੁਮੀ ਦੇਹਿ ਧਾਰੀ। ਦੁਊ ਨੈਨ

---

[1]ਗੁਰੂ ਜੀ ਨੂੰ ਲੋਕੀ ਮੱਥਾ ਟੇਕਦੇ ਹਨ। [2]ਲੱਛਮੀ ਹੱਥ ਕਮਲਾਂ ਨਾਲ ਚਰਨ ਕਮਲ ਜੋ ਕੋਮਲ ਹਨ ਬੜੀ ਪ੍ਰੀਤ ਨਾਲ ਘਸਦੀ ਹੈ। [3]ਮਹਾਂ ਵਿਸ਼ਨੂੰ [ਸੰਸਃ, ਸ਼ੇਸ਼ ਸ਼ਾਯਿਨ=ਸ਼ੇਸ਼ਨਾਗ ਤੇ ਸੌਣ ਵਾਲਾ]। [4]ਨੇਤ੍ਰ ਚੋਟੀ, ਕੋਨੇ ਦੋਵੇਂ ਲਾਲ ਹਨ। [5]ਗਲੇ ਵਿਚ ਬੈਜੰਤੀ ਮਾਲਾ। [6]ਸਿਰ ਤੇ ਮੁਕਟ। [7]ਭਾਵ ਵੇਦਾਂ ਨੇ ਗੁਰੂ ਜੀ ਨੂੰ ਮਹਾਂ ਵਿਸ਼ਨੂੰ ਰੂਪ ਦੇਖਿਆ। [8]ਤਿਨ੍ਹਾਂ ਨੂੰ ਸਿੱਖਿਆ ਦੇਣੀ ਸੀ (ਤਦ ਕਰ ਦਿਹੋ ਜਿਹਾ ਆਪਣਾ ਸਰੂਪ ਦਿਖਲਾਯਾ)। [9]ਲੁਭਾਇਮਾਨ ਹੁੰਦੇ ਹਨ। [10]ਨਾਸ਼ ਤੋਂ ਰਹਤ। [11]ਪ੍ਰਕਾਸ਼ ਰੂਪ। [12]ਜੋ ਜਿੱਤਿਆ ਨਾ ਜਾਵੇ। [13]ਜਨਮ ਰਹਤ। [14]ਰਬ ਰਹਿਆ ਹੈਂ।

ਭਾਨੁ ਸਸੀ ਜੋਤਿ ਭਾਰੀ[1]॥੨੧॥ ਦਿਸ਼ਾ ਸ਼ੂੰਨ ਤੇਰੇ ਨਭੈ ਸੀਸ ਗਾਵੈਂ। ਮਹਾਂ ਪੁੰਨ ਅੱਗੂੰ ਪ੍ਰਿਸ਼ੀ ਪਾਪ ਥਾਵੈਂ[2]। ਮਹਾਂ ਸਿੰਧੁ ਕੁੱਖੀ, ਤਰੁ ਰੋਮ ਬ੍ਰਿੰਦੰ। ਅਹੈ ਪਾਇ ਪਾਤਾਲ,ਤੋਹੀ ਮੁਕੰਦੰ ॥੨੨॥ ਗੁਰੁ ਨਾਨਕ ਬੈਸ ਬੇਦੀਨਿ ਮਾਂਹੀ। ਨਰੰ ਦੇਹਿ ਧਾਰੀ ਜਪੈਂ ਜਾਪ ਜਾਂਹੀ। ਕਲੀ ਮੈਂ ਦਯਾ ਧਾਰਿ ਨਾਮੰ ਜਪਾਯੋ। ਕਰਜੋ ਪੰਥ ਸਿੱਖੀ ਤਰੇ ਜਾਂਹਿ ਪਾਯੋ ॥ ੨੩ ॥ ਗੁਰੂ ਅੰਗਦੰ ਰੂਪ ਹੋਏ ਕ੍ਰਿਪਾਲਾ। ਨਰਾਮਾਤ ਕਾਹੂੰ ਨ ਦੀਨੀ ਬਿਸਾਲਾ। ਸਰਜੋ ਜੋਰ ਦੀਹੰ[3] ਰਿਦੇ ਮੈਂ ਗਹੀਰੰ[4]। ਉਧਾਰੇ ਮਹਾਂ ਸਿੱਖ ਦੇ ਨਾਮ ਧੀਰੰ ॥ ੨੪ ॥ ਪਿਤਾ ਮੋਹਰੀ ਕੇ ਧਰੀ ਦੇਹਿ ਫੇਰੀ। ਮਹਾਂ ਪੰਥ ਸਿੱਖੀ ਬਿਥਾਰੀ ਘਨੇਰੀ। ਚਹੂੰ ਚੱਕੈ ਮੈਂ ਕੀਰਤੀ ਚਾਰੁ ਹੋਈ। ਦਈ ਬ੍ਰਿੰਦ ਮੰਜੀ ਗੁਰੂ ਕੀਨਿ ਸੋਈ ॥ ੨੫ ॥ ਗੁਰੂ ਰਾਮਦਾਸੰ ਪ੍ਰਕਾਸ਼ੇ ਬਿਸਾਲਾ। ਕਲੀ ਘੋਰ ਅੰਧੇਰ ਕੀਨੋ ਉਜਾਲਾ। ਤਿਨੋ ਕੇ ਭਏ ਨੰਦ ਰੂਪੰ ਤੁਮਾਰਾ। ਨਮਸਤੰ ਨਮਸਤੰ ਨਮਸਤੰ ਉਦਾਰਾ[5] ॥੨੬॥ ਦੋਹਰਾ ॥ ਇਮ ਅਸ਼ਟਕ ਉਸਤਤਿ ਕਰੀ ਪਠਿ ਮਨ ਬਾਂਛਤਿ ਪਾਇਦੀਨ ਹੋਇ ਪੁਨ ਸਕਲ ਹੀ ਰਹੇ ਚਰਨ ਲਪਟਾਇ ॥ ੨੭ ॥ ਸ੍ਵੈਯਾ ਛੰਦ ॥ ਸ਼੍ਰੀ ਅਰਜਨ ਤਬਿ ਨਿਜ ਸਰੂਪ ਕੋ ਸਭਿ ਹੀ ਦਿਜਨਿ ਦਿਖਾਵਨਿ ਕੀਨਿ। ਬੂਝਤਿ ਭਏ,'ਕੌਨ ਤੁਮ ਕਾਰਜ ਉਰ ਬਾਂਛਤਿ ਲਿਹੁ ਜਾਚਿ ਪ੍ਰਬੀਨ। ਕਹਾਂ ਬਸਤਿ, ਗਮਨੇ ਅਬਿ ਕਿਤ ਕੋ, ਹਮ ਢਿਗ ਆਏ ਕਯਾ ਚਿਤ ਚੀਨਿ'।ਮੁੱਖਨ ਹੁਤੋ ਸਭਿਹਿਨਿ ਮਹਿੰ ਭਿੱਖਾ ਬੋਲਜੋ ਬਾਕ ਹੋਇ ਕਰਿ ਦੀਨ ॥ ੨੮ ॥ ਭਿੱਖੇ ਵਾਚ* ॥

†ਰਹਿਓ ਸੰਤ ਹਉ ਟੇਲਿ ਸਾਧ ਬਹੁਤੇਰੇ ਡਿਠੇ ॥ ਸੰਨਿਆਸੀ ਤਪਸੀਅਹ ਮੁਖਹੁ ਈ ਪੰਡਿਤ ਮਿਠੇ ॥ ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥ ਕਹਤਿਅਹੁ ਕਹਤੀ ਸੁਣੀ[6] ਰਹਤ ਕੋ ਖੁਸੀ ਨ ਆਯਉ ॥ ਹਰਿ ਨਾਮੁ ਛੋਡਿ ਦੂਜੈ ਲਗੇ ਤਿਨ ਕੇ ਗੁਣ[7] ਹਉ ਕਿਆ ਕਹਉ ॥ ਗੁਰ ਦਯਿ ਮਿਲਾਯਹੁ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥ ੨ ॥ ੨੦ ॥ ਸਵੈਯਾ ਛੰਦ ॥

'ਆਪ ਗੁਰ ਬਨਿ ਦੀਖਨਾ ਦੀਜਹਿ ਸਿੱਖਨ ਕਰਹੁ ਉਚਰਹੁ ਉਪਦੇਸ਼। ਖੋਜਤਿ ਫਿਰੇ ਜਗਤ ਮਹਿ ਜਿਤ ਕਿਤ ਲੇਨਿ ਸ਼ਾਂਤਿ ਹਿਤ ਪੰਥ ਵਿਸ਼ੇਸ਼'।

[1]ਭਾਰੀ ਜੋਤ ਵਾਲੇ। [2]ਮਹਾਂ ਪੁੰਨ ਆਪ ਦਾ ਅਗਲਾ ਭਾਗ ਹੈ ਤੇ ਪਾਪ ਪਿੱਠ ਦਾ ਥਾਂ ਹੈ। [3]ਬੜਾ ਭਾਰੀ ਬਲ। [4]ਡੂੰਘੇ। [5]ਕਹਿਣੇ ਵਾਲਿਆਂ ਦੀ ਕਹਵਤ ਸੁਣੀ। [6]ਭਾਵ ਅੰਗਨ, ਵਜੰਗ ਨਾਲ ਕਿਹਾ ਹੈ। [7]ਬਹੁਤ ਮਜ਼ਹਬਾਂ ਵਿਚ। *ਕਈ ਨੁਸਖਿਆਂ ਵਿਚ ਇਹ ਪਾਠ ਨਹੀਂ ਹੈ।

†ਇਹ ਸਵੈਯਾ ਗੁਰੂ ਗ੍ਰੰਥ ਜੀ ਵਿਚ ਤੀਜੇ ਮਹੱਲੇ ਦੇ ਸਵੈਯਾਂ ਵਿਚ ਹੈ। ਭਿਖਾ ਛੱਟ ਤੀਜੇ ਗੁਰਾਂ ਕੋਲ ਆਯਾ, ਦੇਖੋ ਰਾਸ ੩ ਅੰਸੂ ੫੭ ਅੰਕ ੧੮।

ਸ਼੍ਰਮਤ ਭਏ ਨਹਿ ਪ੍ਰਾਪਤਿ ਹੋਵਾ, ਬਾਸੀ[1] ਹਮ ਕਾਸ਼ੀ ਪੁਰਿ ਦੇਸ਼। ਅਪਰ ਬਾਸ਼ਨਾ ਚਿਤ ਮਹਿ ਕੋਇ ਨ ਕਮਾ ਜਾਚਹਿ ਮਿਥਿਆ ਜੁ ਅਸ਼ੇਸ਼'॥੨੯॥ ਸ਼੍ਰੀ ਅਰਜਨ ਸੁਨਿ ਭਨਜੋ'ਬੇਦ ਤੁਮ! ਨਰ ਤਨ ਧਾਰਿ ਆਇ ਹਮ ਪਾਸ। ਤੁਮ ਸਭਿ ਕਰਹੁ ਬ੍ਰਹਮ ਕੋ ਨਿਰਨੈ ਪਾਰਬ੍ਰਹਮ ਕੋ ਸੁਜਸੁ ਪ੍ਰਕਾਸ਼। ਅਥਿ ਸਰੀਰ ਮਾਨਵ ਕੋ ਪਾਯਹੁ ਕੁਛ ਹੈਂਕਾਰ ਭਯੋ ਫਲ ਤਾਸ[2]। ਬ੍ਰਹਮ ਰੂਪ ਸ਼੍ਰੀ ਨਾਨਕ ਕਲਿ ਮਹਿ ਨਰ ਸਰੂਪ ਹੁਇ ਤਾਰੇ ਦਾਸ॥੩੦॥ਨਰ ਤਨ ਤੁਮਰੋ, ਨਰ ਤਨ ਸੋਈ[3], ਨਰ ਭਾਖਾ[4]ਕੋ ਰਚਹੁ ਸੁਧਾਰਿ। ਜਿਸ ਮਹਿ ਜਸੁ ਗੁਰ ਨਾਨਕ ਕੇਰਾ ਕਰਹੁ ਅਬੈ ਨਿਜ ਬਦਨ ਉਚਾਰਿ। ਬਹੁਰ ਸਿੱਖਨ ਹਮ ਤੁਮ ਕੋ ਕਰਿ ਹੈਂ ਪਾਵਹੁ ਚਿਤ ਸ਼ਾਂਤੀ ਸੁਖ ਸਾਰ[5]। ਰਹਹਿ ਸਥਿਰ ਜਗ ਥਿਥੈ ਨਾਮ ਤੁਮ ਲਿਖਹਿ ਗ੍ਰੰਥ ਮਹਿ ਬਨਜੋ ਉਦਾਰ' ॥੩੧॥ ਸੁਨਿ ਕਰਿ ਉਰ ਹਰਖਤਿ ਸਭਿ ਹ੍ਵੈ ਕਰਿ ਹਾਥ ਜੋਰਿ ਕੈ ਬੂਝਨਿ ਕੀਨਿ।'ਕ੍ਰਿਪਾ ਸਿੰਧੁ ਕਿਸੁ ਚਾਲ ਰਚਹਿ ਸੋ ਪ੍ਰਥਮ ਬਤਾਵਹੁ ਹਮ ਲੈਂ ਚੀਨਿ।ਤਿਸੀ ਰੀਤਿ ਸਭਿਕਰੈਂ ਬਨਾਵਨਿ ਸ਼੍ਰੀ ਗੁਰ ਕੀਰਤਿ ਰੁਚਿਰ ਨਵੀਨ। ਮਹਾਂ ਲਾਭ ਹਮ ਕੋ ਇਹ ਹੁਇ ਹੈ ਰਾਵਰ ਕ੍ਰਿਪਾ ਧਾਰਿ ਕੈ ਦੀਨ[6]' ॥੩੨॥ ਸ਼੍ਰੀ ਅਰਜਨ ਸੁਨਿ ਆਪ ਬਨਾਏ ਪ੍ਰਥਮ ਸਵੱਯੇ ਸੋ ਲਿਖਵਾਇ। ਬਹੁਰ ਸਮਸਤ ਭਾਟ ਗੁਰ ਸਿਮਰੇ ਕਰਤਿ ਭਏ ਮਨ ਕੋ ਉਮਗਾਇ। ਸ਼੍ਰੀ ਨਾਨਕ ਕੋ ਸੁਜਸੁ ਆਦਿ ਮਹਿ ਬਹੁ ਪ੍ਰਕਾਰ ਤਿਨ ਥਿਥੈ ਬਨਾਇ। ਬ੍ਰਹਮ ਰੂਪ ਕਰਿ ਬਰਨਨ ਕੀਨੋ ਸ਼ਿਵ ਬ੍ਰਹਮਾਦਿਕ ਜਿਸ ਕੋ ਗਾਇਂ ॥੩੩॥ਬਹੁਤ ਚਾਲ ਕੋ ਕਰੋ ਸਵੱਯੇ ਦੇਸ਼ਨਿ ਕੀ ਭਾਖਾ ਬਿਚ ਸੋਇ। ਮਹਾਂ ਮਹਾਤਮ ਕੀਨਿ ਉਚਾਰਨ ਪਠੈ ਸੁਨੈ ਫਲ ਦੀਰਘ ਹੋਇ। ਜਿਸ ਕੋ ਨੇਤਿ ਨੇਤਿ ਨਿਤ ਸ਼੍ਰੁਤਿ[7] ਕਹਿ ਤਿਸਕੋ ਬਰਨ ਸਕਹਿ ਕਹੁਕੋਇ। ਸ਼ੇਖ ਸ਼ਾਰਦਾ'ਅੰਤ ਨ ਪਾਵੈਂਹਿ ਸਦਾ ਸੁ ਖੋਜਹਿ ਜੋਗੀ ਜੋਇ॥੩੪॥ਪੁਨ ਸ਼੍ਰੀ ਅੰਗਦ ਕੋ ਜਸੁ ਬਰਨਜੋ ਬਹੁ ਪ੍ਰਕਾਰ ਕੋ ਗੁਨ ਬਿਦਤਾਇ।ਕੀਰਤਿ ਸ਼੍ਰੀ ਗੁਰੁ ਅਮਰਦਾਸ ਕੀ ਨਿਜ ਬਾਨੀ ਮਹਿ ਰੁਚਿਟਬਨਾਇ। ਕੁਸਮ ਬਸੰਤ ਤਰੈਗ ਗੰਗ ਕੇ ਗੁਨ ਬਿਅੰਤ ਇੱਤਯਾਦਿ ਜਨਾਇ।

---

[1]ਵੱਸਣ ਵਾਲੇ। [2]ਮਨੁਖ ਸਰੀਰ ਹੈਂਕਾਰ ਦਾ ਫਲ ਹੈ। [3]ਭਾਵ ਗੁਰੂ ਨਾਨਕ ਜੀ। [4]ਨਰਬਾਣੀ ਭਾਵ ਜੋ ਬਾਣੀ ਬੋਲਚਾਲ ਵਿਚ ਹੋਵੇ। [5]ਸ੍ਰੇਸ਼ਟ ਸੁਖ। [6]ਆਪ ਦੀਨ (ਜਾਣ) ਕੇ ਕ੍ਰਿਪਾ ਧਾਰੋ (ਅ) (ਗੁਰ ਕੀਰਤੀ ਕਰਨ ਦੀ ਦਾਤ) ਆਪ ਜੀ ਨੇ ਕ੍ਰਿਪਾ ਧਾਰ ਕੇ ਦਿੱਤੀ ਹੈ। [7]ਸਿਮਰ ਕਰਕੇ ਰਚਣ ਲਗੇ (ਸਵਈਏ)। [8]ਵੇਦ। [9]ਸ਼ੇਸ਼ਨਾਗ ਤੇ ਸਰਸ੍ਵਤੀ।

ਜਿਨ ਕੇ ਸਮਸਰ ਅਪਰ ਨਹੀਂ ਕੋ ਤਿਨ ਕੀ ਉਪਮਾ ਤਿਨ ਬਨਿ ਆਇ। ੩੫ ॥ ਸ਼੍ਰੀ ਗੁਰੁ ਰਾਮਦਾਸ ਗੁਨ ਰਾਸੀ ਤਿਨ ਕੀ ਕੀਰਤਿ ਰਚੀ ਬਿਸਾਲ। ਧੰਨ ਧੰਨ ਸਤਿਗੁਰ ਜਗ ਸ੍ਵਾਮੀ ਜਿਨ ਦੇਖਨੋ ਅਘ ਓਘ ਸੁ ਟਾਲਿ। ਪੁਨ ਸ਼੍ਰੀ ਅਰਜਨ ਸੁਜਸੁ[1] ਬਨਾਯੋ ਏਕੋ ਜੋਤਿ ਪੰਚ ਗੁਰ ਨਾਲ। ਧਰਮ ਧੁਜਾ ਧਰਨੀ ਸਮ ਧੀਰਜ[2] ਪਰਉਪਕਾਰੀ ਪਰਮ ਕ੍ਰਿਪਾਲ॥੩੬॥ ਇਕ ਸੌ ਬਾਈ ਰਚੇ ਸਵੈਯੇ ਪੰਚਹੁੰ ਗੁਰ ਕੋ ਸੁਜਸ ਬਨਾਇ।ਸ਼੍ਰੀ ਅਰਜਨ ਕੋ ਕੀਨਿ ਸੁਨਾ-ਵਨਿ ਪਰਮ ਪ੍ਰੇਮ ਮਨ ਮਹਿੰ ਉਪਜਾਇ।ਪਦ ਅਰਥਿੰਦ ਕਰੀ ਪੁਨ ਬੰਦਨ ਦੀਨ ਭਏ ਭਾਟ ਜੁ ਸਮੁਦਾਇ। ਚਿਤ ਮਹਿੰ ਚਾਹਤਿ ਸਿਖ ਬਨਿਬੇ ਕਉ ਜਾਚਤਿ ਸ਼ਾਂਤਿ ਸੁ ਚਿਤ ਮਹਿੰ ਆਇ॥੩੭॥ਭਏ ਪ੍ਰਸੰਨ ਬਹੁਤ ਸ਼੍ਰੀਅਰਜਨ ਤਿਨ ਕੀ ਕ੍ਰਿੱਤ[3] ਗ੍ਰੰਥ ਲਿਖਵਾਇ। ਮਨ ਬਾਂਛਤਿ ਬਰ ਦੀਨਿ ਸਭਿਨਿ ਕੋ ਸਿੱਖਨ ਕਰੇ ਸ਼ਾਂਤੀ ਉਪਜਾਇ। ਭ੍ਰਮ ਪਰਹਰਨੋ, ਭਏ ਸਭਿ ਨਿਰਮਲ, ਸ਼੍ਰੀ ਗੁਰ ਜਸੁ ਤੇ ਇਹੁ ਫਲ ਪਾਇਕੇਤਿਕ ਦਿਨ ਮੈਂ ਨਿਜ ਤਨ ਤਜਿਕੈ ਬੇਦ ਰੂਪ ਹੋਏ ਤਿਸ ਭਾਇ*॥੩੮॥ਲਿਖੇ ਸਮਸਤ ਸਵੈਯੇ ਸੋਊ ਸ਼੍ਰੀ ਗ੍ਰੰਥ

---

[1]...ਦਾ ਜਸ। [2]ਧਰਮ ਦੀ ਧੁਜਾ ਧਰਤੀ ਵਤ ਧੀਰਜ। [3]ਰਚੀ ਹੋਈ (ਬਾਣੀ)।

*ਕਵਿ ਜੀ ਨੇ ਭੱਟਾਂ ਨੂੰ ਏਥੇ ਵੇਦਾਂ ਦੇ ਅਲੰਕਾਰ ਵਿਚ ਵਰਣਨ ਕੀਤਾ ਹੈ। ਮੁਰਾਦ ਇਹ ਜਾਪਦੀ ਹੈ ਕਿ ਏਹ ਭੱਟ ਵੇਦ ਪਾਠੀ ਪੰਡਿਤ ਸੇ। ਸੰਸਕ੍ਰਿਤ ਵੇਤਾ ਵਿਦਵਾਨਾਂ ਵਿਚ ਮਹਾਨ ਵਿਦਵਾਨਾਂ ਦੀ ਪਿਛਲੇ ਸਮੇਂ ਵਿਚ 'ਭੱਟ' ਸੰਗਯਾ ਰਹੀ ਹੈ। ਕਈ ਵੇਦ ਸ਼ਾਸਤ੍ਰ ਵੇਤਾ ਵਿਦਵਾਨ 'ਭੱਟਾਚਾਰਯ' ਕਰਕੇ ਸੱਦੇ ਜਾਂਦੇ ਸਨ, ਜੈਸਾ ਕਿ ਪੂਰਵ ਮਿਮਾਂਸਾ ਦਾ ਸੰਸਕ੍ਰਿਤ ਵਿਚ ਵਾਰਤਿਕ ਕਾਰ ਭੱਟਾਚਾਰਯ ਹੈ,ਅਸਲ ਨਾਮ ਇਨ੍ਹਾਂ ਦਾ ਕੁਮਾਰਿਲ ਸੀ,ਪੰਡਿਤਾ ਦੇ ਕਾਰਨ'ਕੁਮਾਰਿਲ ਭੱਟਾਚਾਰਯ' ਜਾਂ 'ਭੱਟ' ਕਹਿਲਾਏ, ਜੈਸਾ ਕਿ ਅੱਜ ਕੱਲ ਪ੍ਰਾਗ, ਸ਼ਾਸਤ੍ਰੀ ਆਦਿ ਆਖੀਦੇ ਹਨ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਏ ਭੱਟਾਚਾਰਯਾਂ ਨੂੰ ਵਿਦਯਾ ਦਾ ਅਹੰਕਾਰ ਹੋ ਗਿਆ ਜਾਪਦਾ ਹੈ, ਸਦਗਤੀ ਕੇਵਲ ਵਿਦਯਾ ਨਾਲ ਨਾ ਮਿਲੀ ਤੱਕਕੇ ਇਹ ਸੱਚੇ ਗੁਰੂ ਦੀ ਭਾਲ ਵਿਚ ਦੂਰੋ ਤੇ ਸਤਿਗੁਰਾਂ ਦੇ ਦੁਆਰੇ ਆਕੇ ਸੁਖੀ ਹੋਏ। ਇਹ ਗੱਲ ਇਹਨਾਂ ਦੇ ਰਚੇ ਸਵਈਆਂ ਤੋਂ ਵਿੱਦਤ ਹੋ ਰਹੀ ਹੈ। ਇਹ ਗੱਲ ਖੋਜ ਤਲਬ ਹੈ ਕਿ ਏਹ ਸਾਰੇ ਪੰਜਵੇਂ ਸਤਿਗੁਰਾਂ ਪਾਸ ਆਏ ਸੇ ? ਜੈਸਾ ਕਿ ਕਵੀ ਜੀ ਦੇ ਆਪਣੇ ਲਿਖੇ ਅਨੁਸਾਰ 'ਭਿੱਖਾ ਜੀ' ਤੀਜੇ ਸਤਿਗੁਰਾਂ ਦੇ ਪਾਸ ਆਏ ਸਨ, ਦੇਖੋ ਰਾਸ ੩ ਅੰਸੂ ੫੭ ਦਾ ੧੮ ਛੰਦ ਅਤੇ ਭਾ: ਗੁ: ਵਾ: ੧੧ ਪੌ: ੨੧ ਭਗਤ ਰਤਨਾਵਲੀ। ਸਵੱਯਾਂ ਵਿਚ ਭੱਟਾਂ ਨੇ ਆਪਣੇ ਤਜਰਬੇ ਬੜੀ ਰਸੀਲੀ ਤੇ ਉੱਚ ਦਰਜੇ ਦੀ ਰਚਨਾ ਵਿਚ ਦੱਸੇ ਹਨ। ਸਵਈਆਂ ਤੋਂ ਇਕ ਹੋਰ ਉਗਾਹੀ ਮਿਲਦੀ ਹੈ ਕਿ ਵਿਦਵਾਨ ਮੁਤਲਾਸ਼ੀਆਂ (ਜਗਯਾਸੂਆਂ ਨੇ) ਸਾਰੇ ਫਿਰ ਕੇ ਅੰਤ ਏਥੇ ਆ ਕੇ ਆਪਣੇ ਤਜਰਬੇ ਨਾਲ

[ਅਗਲੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

ਸਾਹਿਬ ਕੇ ਮਾਂਹਿ। ਅੰਤ ਸਰਬ ਕੇ ਲਿਖਿ ਮੁੰਦਾਵਨੀ ਮੁੰਦ੍ਰਤਿ[1] ਮੁਹਰ ਲਗੀ ਜਨੁ ਵਾਹਿ[2]ਭੋਗ ਸਕਲ ਬਾਨੀ ਕੋ ਪਾਯਹੁ ਮਹਿਮਾ ਜਿਸ ਕੀ ਕਹੀ ਨ ਜਾਇ।ਭਵਜਲ ਭੈਰਵ ਕੋ ਜਹਾਜ ਬਡ ਪ੍ਰਭੁ ਕ੍ਰਿਪਾ ਤੇ ਪਾਰ ਪਰਾਇ॥ ੩੯॥ ਰਾਗਮਾਲ ਸ਼੍ਰੀ ਗੁਰ ਕੀ ਕ੍ਰਿਤ ਨਹਿੰ ਹੈ ਮੁੰਦਾਵਲੀ ਲਗਿ ਗੁਰ ਬੈਨ। ਇਸ ਮਹਿੰ ਨਹਿੰ ਸੈਸੈ ਕੁਛ ਕਰੀਅਹਿ ਜੇ ਸਿਸੈ ਅਵਿਲੋਕਹੁ ਨੈਨ।ਮਾਧਵ ਨਲ ਆਲਮ ਕਵਿ ਕੀਨਸਿ ਤਿਸ ਮਹਿੰ ਨ੍ਰਿਤਕਾਰੀ ਕਹਿ ਤੈਨ[3]। ਰਾਗ ਰਾਗਨੀ ਨਾਮ ਗਿਨੇ ਤਹਿੰ ਯਾਂਤੇ ਸ਼੍ਰੀ ਅਰਜਨ ਕ੍ਰਿਤ ਹੈ ਨ ॥ ੪੦॥ ਇਹ ਸੁਧਿ ਨਹੀਂ ਲਿਖੀ ਇਹ ਗੁਰ ਨੇ ਕਿਧੌਂ ਸਿੱਖ ਕਾਹੂ ਲਿਖਿ ਦੀਨਿ†। ਰਾਗ

---

[1]ਬੰਦ ਕੀਤੀ। ਮੁੰਦਾਵਨੀ ਪਦ ਦੇ ਅਰਥ ਖੋਜ ਲਈ ਦੇਖੋ ਗੁਰੂ ਗ੍ਰੰਥ ਕੋਸ਼ (ਖਾ: ਟ੍ਰੈਕਟ ਸ੍ਰੀ: ਸਫਾ ੧੬੬੯। [2]ਜਾਣੋ ਉਹ (ਬਾਣੀ ਨੂੰ)। [3]ਤਿਸ ਨੇ।

[ਪਿਛਲੇ ਪੰਨੇ ਦੀ ਬਾਕੀ ਟੂਕ]

ਸ਼ਤਿਗੁਰਾਂ ਨੂੰ ਵਾਹਿਗੁਰੂ ਰੂਪ ਸਹੀ ਕੀਤਾ ਤੇ ਉਗਾਹੀ ਭਰੀ। ਇਹ ਬੜਾ ਭਾਰੀ ਇਤਿਹਾਸਕ ਨੁਕਤਾ ਹੈ ਕਿ ਸ਼੍ਰੀ ਗੁਰੂ ਜੀ ਆਪਣੇ ਹੀਲ-ਹਯਾਤ 'ਸਤ ਦੇ ਖੋਜੀਆਂ' ਤੋਂ ਰੱਬੀਅਤ ਵਾਲੇ ਤੇ 'ਗੋਬਿੰਦ ਰੂਪ' ਮੰਨੇ ਗਏ। ਇਹ ਨਹੀਂ ਕਿ ਜੀਉਂਦੇ ਜੀ ਤਾਂ ਆਪ ਸਾਧਾਰਨ ਲੋਕ ਸਨ ਤੇ ਸਮੇਂ ਦੇ ਬੀਤਣ ਨੇ ਇਹ ਕੁਛ ਕੀਤਾ। ਜਿਸ ਤਰ੍ਹਾਂ ਕਿ ਕਈ ਅਵਤਾਰਾਂ ਬਾਬਤ ਕਿਹਾ ਜਾ ਰਿਹਾ ਹੈ। ਸਗੋਂ ਜੀਉਂਦੇ ਜੀ ਖੋਜੀਆਂ ਤੇ ਵਿਦਵਾਨਾਂ ਨੇ, ਗੁਰੂ ਸਾਹਿਬਾਂ ਨੂੰ 'ਗੋਬਿੰਦ ਰੂਪ' ਸਹੀ ਕਰ ਲਿਆ ਸੀ।

ਭੱਟਾਂ ਨੇ ਜੋ ਸਵਈਏ ਰਚੇ ਹਨ 'ਗੁਰੂ ਪਦ' ਲਈ ਰਚੇ ਹਨ, ਉਹ ਗੁਰੂ ਜਸੋਤੀ ਦੀ ਉਹਨਾਂ ਨੇ ਸਾਖ ਭਰੀ ਤੇ ਸਤੁਤੀ ਕੀਤੀ ਹੈ, ਚਾਹੇ ਉਹਨਾਂ ਦੇ ਰਹਿਣ ਵੇਲੇ ਗੁਰ ਗਾਦੀ ਤੇ ਕੋਈ ਗੁਰੂ ਸਾਹਿਬ ਸਨ। ਇਸ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਕਲਤ ਕਰਤਾ ਗੁਰੂ ਅਰਜਨ ਦੇਵ ਜੀ ਦਾ ਸਾਰਿਆਂ ਨੂੰ ਬੀੜ ਵਿਚ ਸ਼ਾਮਲ ਕਰਨਾ ਉਹਨਾਂ ਦੇ ਵੱਢੀ ਫਰਜ਼ ਦੀ ਅਦਾਇਗੀ ਸੀ, ਜਿਵੇਂ ਉਹਨਾਂ ਦੀ ਰਚੀ ਬਾਣੀ ਪੰਜਵੇਂ ਗੁਰੂ ਨਾਨਕ ਦੀ ਬਾਣੀ ਹੈ ਤੇ ਮਹਲਾ ੫ ਦੇ ਸਿਰਲੇਖ ਹੇਠਾਂ ਹੱਥੀ ਬੀੜ ਵਿਚ ਉਸ ਦਾ ਚਾੜ੍ਹਨਾ ਉਹਨਾਂ ਦੇ ਗੁਰੂ ਪਦ ਦਾ ਫਰਜ਼ ਸੀ, ਤਿਵੇਂ ਸਵਈਏ ਮਹਲੇ ੫ ਬੀ ਪੰਜਵੇਂ ਗੁਰ ਨਾਨਕ ਦੇ ਸਵਈਏ ਹਨ, ਉਹਨਾਂ ਦਾ ਬੀੜ ਵਿਚ ਚਾੜ੍ਹਨਾ ਉਹਨਾਂ ਦਾ ਗੁਰੂ ਪਦ ਦਾ ਫਰਜ਼ ਸੀ। ਰਾਜਾ 'ਰਾਜਾ ਪਦ' ਦੇ ਫਰਜ਼ ਅਦਾ ਕਰਦਾ ਕਿਸੇ ਸ਼ਖਸੀ ਨਿੰਮ੍ਰਤਾ ਦੇ ਖਿਆਲ ਨਾਲ ਉਹਨਾਂ ਫਰਜ਼ਾਂ ਨੂੰ ਅਦਾ ਕਰਨੋਂ ਰੁਕੇ ਤਾਂ ਹਰਜ ਹੁੰਦਾ ਹੈ, ਤਿਵੇਂ ਗੁਰੂ ਪਦ ਦੇ ਸੱਚੇ ਪਾਤਸ਼ਾਹ ਨੂੰ 'ਗੁਰੂ ਜਸੋਤੀ ਪਦ' ਦੇ ਫਰਜ਼ ਅਦਾ ਕਰਨੇ ਜ਼ਰੂਰੀ ਸਨ।

†ਕਵਿ ਜੀ ਨੇ ਆਲਮ ਕਵਿ ਦੀ ਪੋਥੀ ਦੀ ਪੂਰੀ ਖੋਜ ਕੀਤੇ ਬਿਨਾਂ ਇਹ ਕੁਛ ਲਿਖ ਦਿਤਾ ਹੈ, ਆਖਦੇ ਹਨ ਕਿ ਇਹ ਭੁੱਲ ਸ਼ੋਭਾ ਸਿੰਘ ਨੇ ਕਰਵਾਈ ਸੀ।

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਕੋਲ]

ਨਾਮ ਸਭਿ ਜਾਨਹਿੰ ਰਾਗੀ ਇਹ ਕਾਰਨ ਲਿਖ ਦਈ ਪ੍ਰਬੀਨ। ਸ਼੍ਰੀ ਗੁਰ

[ਪਿਛਲੇ ਪੰਨੇ ਦੀ ਬਾਕੀ ਟੂਕ]

ਕੁੱਲ ਦਾ ਕਾਰਨ ਓਹ ਮਿਤ ਸੀ ਜੋ ਆਲਮ ਦੀ ਪੋਥੀ ਦੇ ਦੀਬਾਚੇ ਵਿਚ ੯੯੧ ਹਿਜਰੀ ਦਿੱਤਾ ਸੀ। ਇਸ ਸੰਮਤ ਨੂੰ ਕੁਲੇਖੇ ਨਾਲ ਆਲਮ ਦੀ ਪੋਥੀ ਦਾ (ਜੋ ਸੰਸਕ੍ਰਿਤ ਦਾ ਹਿੰਦੀ ਤਰਜਮਾ ਹੈ) ਸੰਮਤ ਸਮਝ ਲਿਆ ਗਿਆ ਸੀ, ਹਾਲਾਂ ਕਿ ਇਹ ਸੰਮਤ ਅਸਲ ਸੰਸਕ੍ਰਿਤ ਪੁਸਤਕ ਦਾ ਹੈ ਜੋ ਕਵੀ ਜੋਧ ਨੇ ਅਕਬਰ ਦੇ ਸਮੇਂ ਰਚਿਆ ਸੀ। ਆਲਮ ਕਵੀ ਨੇ ਆਪਣੀ ਰਚਨਾ ਰਚਣ ਦਾ ਸੰਮਤ ਆਪਣੀ ਪੋਥੀ ਦੇ ਅਖੀਰ ਤੇ ੧੭੭੪ ਬਿ: ਦਿੱਤਾ ਹੈ। ਸ਼੍ਰੀਮਾਨ ਗਜਨੀ ਸਾਹਿਬਸਿੰਘ ਜੀ ਧਮਧਾਣ ਸਾਹਿਬ ਵਾਲਿਆਂ ਨੇ ਰਾਗ ਮਾਲਾ ਤੇ ਬੜੀ ਡੂੰਘੀ ਤੇ ਚਿਰ ਕਾਲ ਤਕ ਸ਼ੋਭਾ ਯੋਗ ਖੋਜ ਕੀਤੀ ਹੈ। ਉਸ ਅਨੁਸਾਰ ਉਨ੍ਹਾਂ ਨੇ ਪੰਜ ਸ਼ਲੋਕ ਜੋਧ ਕਵਿ ਦੇ ਦੀਬਾਚੇ ਵਿਚੋਂ ਦਿੱਤੇ ਹਨ, ਜਿਨ੍ਹਾਂ ਦਾ ਭਾਵ ਆਲਮ ਕਵਿ ਦੇ ਤਰਜਮੇ ਨਾਲ ਟਾਕਰਾ ਖਾਂਦਾ ਹੈ ਤੇ ਨਿਰਸੰਸੇ ਕਰ ਦੇਂਦਾ ਹੈ ਕਿ ਕਿ ੯੯੧ ਹਿ: ਸੰਨ ਜੋਧ ਕਵੀ ਦੀ ਸੰਸਕ੍ਰਿਤ ਰਚਨਾ ਦਾ ਹੈ। ਯਥਾ:—

ਮਾਧਵਾਨਲ ਕਾਂਮ ਕੰਦਲਾ ਚਰਿੱਤ੍ਰ* ।

†ਪ੍ਰਣਮਜ ਤਤ੍ਪਰੰ ਬ੍ਰਹਮ ਚਤੁਰਾਨਨ ਤਃ ਪਰਮ੍ ।

ਅਰਥ—(ਪਹਿਲੋਂ ਮੈਂ)ਤਤਪਰ ਬ੍ਰਹਮ ਨੂੰ ਪ੍ਰਣਾਮ ਕਰਦਾ ਹਾਂ ਜੋ'ਬ੍ਰਹਮ'ਕਿ ਬ੍ਰਹਮਾ ਤੋਂ ਭੀ ਪਰੇ ਹੈ।

ਸਰ੍ਵਸਜ੍ਞੰ ਜਗਨ੍ਨਾਥੰ ਕ੍ਰੁਤਾਦਿਨਾਂ ਪ੍ਰਵ੍ਰੁਤਕਮਮ੍ ॥ ੧ ॥

ਅਰਥ—ਜੋ ਸਰਬ ਬਜਾਪੀ ਤੇ ਜਗਤ ਦਾ ਸ੍ਵਾਮੀ ਹੈ (ਤੇ ਅਕਾਸ਼ ਆਦਿਕ) ਕ੍ਰੁਤਾਂ ਦੀ ਪ੍ਰਵਿਰਤੀ ਕਰਨੇ ਵਾਲਾ ਹੈ।

‡ਆਦ੍ਯੰਤਾ ਕ੍ਰਮਾਂ ਵਿਹੀਨਨ੍ਤੁ ਧਾਰਯਜ੍ ਚਰਾਚਰਮ੍ ।

ਅਰਥ—ਆਦਿ ਅੰਤ ਤੋਂ ਰਹਿਤ, ਚੱਲ ਤੇ ਅਚਲ ਦਾ ਧਾਰਨ ਕਰਤਾ (ਹੈ)।

§ਅਗ੍ਰਯਮਤਿ ਮਤਾਂ ਗਜੇਯਮ ਗਜੇਯ ਮਲਿਨਾਤਮਨਾਮ੍ ॥ ੨॥

ਅਰਥ—ਜੋ ਸਭ ਦਾ ਆਗੂ, ਸੂਖਮ ਬੁਧੀ ਵਾਲੇ ਦੇ ਜਾਨਣੇ ਯੋਗ, ਅਰ ਮਲੀਨ ਆਤਮਾ ਵਾਲੇ ਦੇ ਨਾਂ ਜਾਨਣੇ ਯੋਗ ਹੈ।

ਸਰ੍ਵਦਾ ਸਰ੍ਵ ਸੇਵ੍ਯਜ੍ ਹਿ ਸਰ੍ਵ ਸਾਕਿ੍ਯ ਤਨ੍ਮਯਮ੍ ॥

ਅਰਥ—ਸਰਬਦਾ ਕਾਲ ਸਰਬ ਜੀਵਾਂ ਦੇ ਸੇਵਨੇ ਯੋਗ ਹੈ ਤੇ ਸਰਬਦਾ ਸਾਖੀ ਜਗਤ ਰੂਪ ਹੈ।

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

*ਸੰਸਕ੍ਰਿਤ ਮਾਧਵਾਨਲ ਕਾਮ ਕੰਦਲਾ ਵਿਸ਼ੇਸ਼ ਖੋਜ ਨਾਲ ਸਾਨੂੰ ਪ੍ਰਾਪਤ ਹੋ ਗਈ ਹੈ। ਹੁਣ ਸ਼ਲੋਕਾਂ ਦੇ ਪਾਠ ਉਸ ਨਾਲ ਸੋਧਕੇ ਦੇ ਰਹੇ ਹਾਂ।

†ਇਨ੍ਹਾਂ ਦੀਬਾਚੇ ਦੇ ਸ਼ਲੋਕਾਂ ਦੇ ਭਾਵ ਨੂੰ ਆਲਮ ਕਵੀ ਨੇ ਆਪਣੇ ਟੀਕੇ ਵਿਚ ਜਿਵੇਂ ਲਿਖਿਆ ਹੈ ਇਨ੍ਹਾਂ ਟੂਕਾਂ ਵਿਚ ਦੇਂਦੇ ਹਾਂ:—ਪ੍ਰਿਥਮੇਂ ਪਾਰਬ੍ਰਹਮ ਕੋ ਪਰਨੋ। ਪੁਨ ਕਿਛ ਜਗਤ ਰੀਤ ਰਸ ਬਰਨੋ। ‡ਜਾਕੀ ਆਦਿ ਅੰਤ ਨਹ ਜਾਨੀ। §ਪੀਰ ਬ੍ਰਹਮ ਪੂਰਨ ਪਤਿ ਸ੍ਵਾਮੀ। ਘਟ ਘਟ ਰਹਿਓ ਸੁ ਅੰਤਰਜਾਮੀ। ਘਟ ਘਟ ਰਹੈ ਲਖੈ ਨਹਿ ਕੋਈ।.....ਜਾਕੀ ਆਦਿ ਅੰਤ ਨਹਿ ਜਾਨੀ। ਪੰਡਤ ਕਥਾ ਗਿਆਨ ਸੁਨਮਾਨੀ। ਗਿਆਨੀ ਹੋਇ ਸੁ ਗੁਰਮੁਖ ਧਿਆਵੈ। ਖੋਜੀ ਹੋਇ ਸੁ ਖੋਜਤ ਪਾਵੈ।

ਗਿਰਾ ਨਾਮ ਹਰਿ ਕੇ ਬਿਨ ਸੈਤਨ ਮਹਿਮਾ ਬਿਨ ਨਹਿ ਕੀਨਿ*। ਭਰਨੋ

*ਬੀੜ ਦੇ ਆਦਿ ਵਿਚ ਦੋ ਤਤਕਰੇ,ਬੀੜ ਦੇ ਵਿਚ ਰਾਗਾਂ ਦੇ ਸਿਰਨਾਵੇਂ; ਧੁਨਾਂ,ਘਰ ਆਦਿ ਪਤੇ; ਸ਼ੁਧ, ਜੋੜ ਆਦਿ ਨਿਸ਼ਾਨ; ਮੌਜੂਦ ਹਨ ਤਿਵੇਂ ਗੁਰਮਤ ਸੰਗੀਤ ਦੀ ਕੁੰਜੀ ਰਾਗਮਾਲਾ ਆ ਗਈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਰਸਬੰਧਾ ਜਗਦ ਰੀਤਿੰ ਕਥਯਾਮਿ ਯਥਾ ਮਤਿ ॥ ੩ ॥

ਅਰਥ–ਜਿਸ ਰਸ ਕਰ ਜਗਤ ਬੰਧਾਇਮਾਨ ਹੈ ਸੋ ਜਗਤ ਰੀਤੀ ਮੈਂ ਕਥਨ ਕਰਦਾ ਹਾਂ, ਜੈਸੀ ਮੇਰੀ ਮਤੀ ਹੈ ।

ਸਮਾਸ਼੍ਰੁਤਜਾਂ† ਜਗਤਪਤਿੰ ਮਹਾਰਾਜ ਮਹਾਬਲਮ੍ ॥

ਅਰਥ–ਭਲੀ ਪ੍ਰਕਾਰ ਜਗਤ ਦੇ ਪਤੀ ਨੂੰ ਆਸਰੇ ਕਰਕੇ ਜੋ (ਹੁਣ) ਮਹਾਰਾਜਾ ਤੇ ਬਲ ਵਾਲਾ ਹੈ (ਭਾਵ ਐਸੇ ਬਲ ਵਾਲਾ ਜੋ ਅਕਬਰ ਹੈ) ।

ਮਹਾ ਤੇਜੋ ਯੁਤੰ ਨਾਥਮੇਕ ਛਤ੍ਰ ਧਰੰ ਪਰਮ੍ ॥ ੪ ॥

ਅਰਥ–ਬੜੇ ਤੇਜ ਦੇ ਯੁਕਤ, ਪ੍ਰਜਾ ਦਾ ਸ੍ਵਾਮੀ, ਅਦੁਤੀ ਛੱਤ੍ਰਧਾਰੀ ਤੇ ਉਤਕ੍ਰਿਸ਼ਟ ਹੈ (ਅਕਬਰ) ।

ਸ਼ਤ੍ਰੂ ਜਾਤ ਜਿਤੰ ਦਕ੍ਸ਼ ਪ੍ਰਜਾ ਧਰ੍ਮ ਸੁਰਕ੍ਸ਼ਕਮ੍ ॥

ਅਰਥ–ਜਿਸੱਨੇ ਸਰਬ ਸ਼ੱਤ੍ਰੂ ਜੀਤ ਲੀਤੇ ਹਨ,ਤੇ ਜੋ ਪ੍ਰਜਾ ਦੇ ਧਰਮ ਦੀ ਪਾਲਨਾ ਕਰਨੇ ਵਾਲਾ ਹੈ।

‡ਇੰਦ੍ਰਪ੍ਰਸਥ ਪੁੰਤਿੰ ਭੂਪੰ ਰਾਜੰ ਮਹਾ ਵਰਮ੍ ॥ ੫॥

ਅਰਥ–ਦਿੱਲੀ ਦਾ ਪਤੀ ਤੇ ਭੂਪਾਲ ਹੈ ਤੇ ਰਾਜਿਆਂ ਦਾ ਰਾਜਾ ਤੇ ਸ੍ਰੇਸ਼ਟ ਹੈ।

ਕੋਟਿ ਯੁਗ ਸਹਸ੍ਰਾਣਿ ਜੀਵਯਤੁ ਮਹੀਤਲੇ।

ਅਰਥ–ਕਈ ਕ੍ਰੋੜਾਂ ਹਜ਼ਾਰਾਂ ਯੁਗਾਂ ਤੱਕ ਭੂਮੀ ਪਰ ਜੀਂਵਦਾ ਰਹੇ।

ਓਟੋਡਰਾਮਲਜ ਸੰ ਸੇਵ੍ਯੰ ਯਕਸ਼ ਕਿਨ੍ਨਰ ਸੇਵਕਮ੍ ॥ ੬ ॥

ਅਰਥ–ਟੋਡਰ ਮਲ ਵਜ਼ੀਰ ਜਿਸ ਦੀ ਸੇਵਾ ਕਰਦਾ ਹੈ, ਅਰਥਾਤ ਟੋਡਰ ਮਲ ਆਪਦਾ ਵਜ਼ੀਰ ਹੈ, ਤੇ ਜੱਛ ਕਿੰਨਰ ਆਪਦੇ ਸੇਵਕ ਹਨ ।

ਇੰਦ੍ਰਾਦਿ ਰੁਚਿ ਮਨ੍ਹੁ ਅਕਬਰੰ ਵਰੰ ਨ੍ਰਿਪਮ੍ ॥

ਅਰਥ -ਇੰਦ੍ਰ ਆਦਿਕ ਦੇਵਤਿਆਂ ਵਿਚ ਰੁਚੀ ਵਾਲਾ ਅਕਬਰ ਨਾਮੇ ਸ਼ੁਭ ਨਰਪਾਲਕ ।

੯ ੯ ੧

ਦ੍ਵਿ ਨਵ ਚਨ੍ਦ੍ਰ ਮਿਤੇ ੬ ਭ੍ਰੇ ਯਾਵਨੇ ਛਾਸ਼ਨਤੋ ਕਥਾ ॥ ੭ ॥

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

†ਪਾਠਾਂਤ੍ਰ, ਸਮਾਸ਼੍ਰੁਤਜ । ‡ਚੌਃ । ਜਗਪਤਿ ਰਾਜ ਕੋਟਿ ਜੁਗ ਕੀਜੈ । ਸ਼ਾਹ ਜਲਾਲ ਛਤ੍ਰ ਪਤਿ ਜੀਜੈ । ਦਿਲੀਪਤਿ ਅਕਬਰ ਸੁਲਤਾਨ । ਸਪਤ ਦੀਪ ਮੈਂ ਜਾਕੀ ਆਨ ।

§ਆਗੇ ਨੌਬ ਮਹਾ ਮਨ ਮੰਤ੍ਰੀ । ਨ੍ਰਿਪ ਰਾਜਾ ਟੋਡਰ ਮੱਲ ਛੱਤ੍ਰੀ । ੫ ।

ਦੋਃ । ਗਣ ਗੰਧ੍ਰਬ ਕਿੰਨਰ ਸਬੈ ਜੱਛ ਰਹੇ ਹੈ ਚੇਰ । ਦੰਭ ਭਰੇ ਸੇਵਾ ਕਰੈਂ ਬਾਸਕ ਇੰਦ੍ਰ ਕੁਬੇਰ । ਚੌਃ ॥ ਇਕ ਛਤ ਰਾਜ ਬਿਧਾਤੇ ਕੀਨਾ । ਕਤਹੂੰ ਦੁਰਜਨ ਰਹੋ ਨ ਚੀਨਾ ॥ ੪ ॥

ਮਹਦ ਫਲ ਪਠਿਬੇ ਸੁਨਿਬੇ ਲਿਖਿਬੇ ਗੁਨਿਬੇ,ਚਹੈ ਸੁ ਲੀਨ ॥੪੧॥ ਧੰਨ

[ਪਿਛਲੇ ਪੰਨੇ ਦੀ ਬਾਕੀ ਟੂਕ]

ਅਰਥ–*ਦੋ ਨਾਏਂ ਤੇ ਏਕਾ (੯੯੧) ਅਰਥਾਤ ਸੰਮਤ ੯੯੧ ਯਾਵਨੀ (ਹਿਜਰੀ) ਵਿਚ ਮੈਂ (ਮਾਧਵਾਨਲ ਤੇ ਕਾਮਕੰਦਲਾ ਦੀ) ਕਥਾ ਕਹਿੰਦਾ ਹਾਂ।

ਕਾਚਿਤ ਪੁਸ਼੍ਪਾਵਤੀ ਸ਼ੂਤਾ ਰਾਜਧਾਨੀ ਸ਼ੁਭਾ ਖਲੁ ॥

ਅਰਥ–ਕੋਈਕ ਪੁਸ਼੍ਪਾਵਤੀ ਨੰਗਰੀ ਸੁਣੀ ਹੈ ਨਿਸ਼੍ਚੇ ਕਰ ਸ਼ੁਭ ਰਾਜਧਾਨੀ।

ਗੋਵਿੰਦ ਚੰਦ ਸੈ ਰਕਜਜਾ ਯਾਬੇਂਦ੍ਰੋਨਾਮਰਾਵਤੀ ॥ ੮ ॥

ਅਰਥ–ਗੋਵਿੰਦ ਚੰਦ ਰਾਜਾ ਜਿਸ ਨਗਰੀ ਦੀ ਰੱਖਜਾ ਕਰਨੇ ਵਾਲਾ ਹੈ, ਜੈਸੇ ਏਵਪੁਰੀ ਦੀ ਇੰਦਰ ਰਖਿਆ ਕਰਦਾ ਹੈ।

ਹੁਣ ਸਿੱਧ ਹੋ ਗਿਆ ਕਿ ੯੯੧ ਹਿਜਰੀ ਸੰਮਤ ਜੋਧ ਕਵੀ ਦੀ ਸੰਸਕ੍ਰਿਤ ਰਚਨਾਂ ਦਾ ਹੈ। ੯੯੧ ਹਿਜਰੀ ਦਾ ਬਿਕ੍ਰਮੀ ਸੰਮਤ ੧੬੪੦ ਬਣਦਾ ਹੈ, ਉਸ ਨੂੰ ਜਦ ਆਲਮ ਦੇ ਉਲਥੇ ਕਰਨ ਦਾ ਸੰਮਤ ਸਮਝ ਲਿਆ ਤਾਂ ਭੁਲੇਖਾ ਲੱਗਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਤੋਂ ੨੧ ਵਰ੍ਹੇ ਪਹਿਲਾਂ ਆਲਮ ਦੀ ਰਾਗ ਮਾਲਾ ਮੌਜੂਦ ਸੀ, ਕਿਉਂਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ੧੬੬੧ ਸੰਮਤ ਬਿ: ਵਿਚ ਬੱਝੀ ਹੈ। ਇਸ ਹਿਸਾਬ ਆਲਮ ਦੀ ਰਚਨਾਂ ਪਹਿਲੋਂ ਹੋਈ ਜਾਪਦੀ ਸੀ ਜਿਸ ਤੋਂ ਸਾਰਿਆਂ ਨੇ ਟਪਲਾ ਖਾਧਾ ਸੀ ਕਿ ਰਾਗ ਮਾਲਾ ਇੱਕੀ ਵਰ੍ਹੇ ਪਹਿਲੋਂ ਮੌਜੂਦ ਸੀ, ਤੇ ਲਿਖੇ ਕਰਨ ਵਾਲਿਆਂ ਨੇ ਖਿਆਲ ਬਣਾ ਲਿਆ ਕਿ ਕਿਸੇ ਨਾ ਕਿਸੇ ਤਰ੍ਹਾਂ ਓਥੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆ ਗਈ। ਫਿਰ ਸੁਆਦ ਦੀ ਗਲ ਇਹ ਹੈ ਕਿ ਜੋਧ ਕਵੀ ਦੇ ਪੁਸਤਕ ਵਿਚ (ਜੋ ੯੯੧ ਹਿ: ਦਾ ਰਚਿਤ ਹੈ) ਰਾਗ ਮਾਲਾ ਹੈ ਹੀ ਨਹੀਂ। ਜੋ ਖੋਜ ਹੁਣ ਕੀਤੀ ਗਈ ਹੈ ਦੱਸਦੀ ਹੈ ਕਿ ਆਲਮ ਦਾ ਸਮਾਂ ੧੭੧੨ ਬਿ: ਸੰ: ਤੋਂ ੧੭੭੪ ਬਿ: ਤਕ ਦਾ ਲਿਖਤੀ ਸਬੂਤਾਂ ਨਾਲ ਸਹੀ ਹੈ। ਸੋ ਸਦੀ ਤੋਂ ਵਧੀਕ ਅਗਹੋਂ ਜੋ ਸ਼ੈ ਰਚੀ ਗਈ ਉਸ ਦਾ ਕੋਈ ਹਿੱਸਾ ਸਦੀ ਪਹਿਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਕੀਕੂੰ ਦਰਜ ਹੋ ਸਕਦਾ ਸੀ, ਚਾਹੇ ਉਹ ਭਾਈ ਗੁਰਦਾਸ ਵਾਲੀ ਬੀੜ ਸੀ, ਚਾਹੇ ਭਾਈ ਬੰਨੇ ਵਾਲੀ ਸੀ। ੧੭੭੪ ਤਕ ਹਜ਼ਾਰਹਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਿਖੇ ਗਏ, ਸੰਮਤਾਂ ਵਾਲੀਆਂ ਬੀੜਾਂ ਮੌਜੂਦ ਹਨ, ਸਭ ਪਰ ਰਾਗ ਮਾਲਾ ਹੈ।

ਆਲਮ ਬਾਬਤ ਵਿਸ਼ੇਸ਼ ਖੋਜ ਇਸ ਪ੍ਰਕਾਰ ਹੈ। ਸ਼ਿਵ ਸਿੰਹ ਸਰੋਜ ਨਾਮੇ ਹਿੰਦੀ ਕਵੀਆਂ ਦੇ ਹਾਲਾਤ ਦੀ ਪੋਥੀ ਵਿਚ ਆਲਮ ਕਵਿ ਦਾ ਸੰਮਤ ੧੭੧੨ ਦਿੱਤਾ ਹੈ।

ਨਾਗਰੀ ਪ੍ਰਚਾਰਨੀ ਸਭਾ ਬਨਾਰਸ ਨੇ 'ਹਿੰਦੀ ਸ਼ਬਦ ਸਾਗਰ' ਅਰਥਾਤ 'ਹਿੰਦੀ ਭਾਸ਼ਾ ਦਾ ਇਕ ਵ੍ਰਿਹਤ ਕੋਸ਼' ਨਾਮ ਦਾ ਗ੍ਰੰਥ ੪੮ ਜਿਲਦਾਂ ਵਿਚ ਪ੍ਰਕਾਸ਼ਤ ਕੀਤਾ ਹੈ, ਇਹ ਕੋਸ਼ ਲੱਖ ਕੁ ਰੁਪਏ ਦੇ ਖਰਚ ਨਾਲ ੨੦ ਕੁ ਸਾਲਾਂ ਵਿਚ ਸਮਾਪਤ ਹੋਇਆ ਹੈ। ਇਸ ਕੋਸ਼ ਦੇ ਤਿਆਰ ਕਰਾਉਣ ਵਿਚ ਕਈ ਹਿੰਦੂ ਰਾਜਿਆਂ ਤੇ ਯੂ. ਪੀ. ਦੀ ਗਵਰਨਮੈਂਟ ਨੇ ਮਾਇਕ ਸਹਾਇਤਾ ਦਿੱਤੀ ਤੇ ਪ੍ਰਸਿੱਧ ਪੰਡਿਤਾਂ ਨੇ ਤਿਆਰ ਕੀਤਾ ਹੈ। ਇਸ ਕੋਸ਼ ਦੀ ਪ੍ਰਸਤਾਵਨਾ ਦੇ

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

*ਮੰਨ ਨੌਂ ਸੈ ਏਕਾਨਵਿ ਆਹੀ। ਕਰੋ ਕਥਾ ਅਬ ਬੋਲੋ ਤਾਹੀ।"'
ਪ੍ਰਥਮ ਵਤੀ ਨਗਰ ਇਕ ਸੁਨਾ। ਗੋਵਿੰਦ ਚੰਦ ਰਾਇ ਬਹੁ ਗੁਨਾ।

ਜੇਨਮ ਜਿਨ ਲਿਖਨੋ ਭਾਉ ਧਰਿ ਸਫਲ ਹਾਥ ਅਪਨੇ ਕਰਿ ਤਾਂਹਿਪਠਹਿ

[ਪਿਛਲੇ ਪੰਨੇ ਦੀ ਬਾਕੀ ਟੁਕ]

ਪੰਨੇ ੧੭੨ ਤੇ ਆਲਮ ਕਵਿ ਦਾ ਕਵਿਤਾ ਕਾਲ ੧੭੪੦ ਬਿ: ਤੋਂ ੧੭੬੦ ਬਿ: ਤਕ ਦਾ ਦਿੱਤਾ ਹੈ, ਇਸ ਤੋਂ ਸਹੀ ਹੋਇਆ ਕਿ ਇਸ ਪ੍ਰਸਤਾਵਨਾ ਦੇ ਵਿਦਵਾਨ ਲੇਖਕਾਂ ਨੂੰ ਆਲਮ ਕਵਿ ਦੇ ਰਚਿਤ ਪੁਸਤਕ ੧੭੪੦ ਤੋਂ ੧੭੬੦ ਤੱਕ ਦੇ ਦੇਖਣ ਵਿਚ ਆਏ ਹਨ।

ਹੁਣ ਵਿਸ਼ੇਸ਼ ਖੋਜ ਇਸ ਪਾਸੇ ਲਿਜਾਂਦੀ ਹੈ ਕਿ ਮਾਧਵਾਨਲ ਕਾਮ ਕੰਦਲਾ ਨੂੰ ਆਲਮ ਨੇ ਕਿਸ ਸੰਮਤ ਵਿਚ ਉਲਥਾ ਕੀਤਾ ? ਆਲਮ ਜੀ ਦੀ ਮਾਧਵਾਨਲ ਕਾਮ ਕੰਦਲਾ ਦੇ ਅੰਤ ਵਿਚ (ਨਾਗਰੀ ਅਖਰਾਂ ਵਿਚ ਲਿਖਤ ਦੀ ਮਿਲੀ ਇਕ ਪੁਰਾਤਨ ਪੋਥੀ ਵਿਚ) ਉਸ ਦਾ ਸੰਮਤ ਓਹਨਾਂ ਨੇ ਆਪ ਇੰਜ ਲਿਖਿਆ ਹੈ:—

ਦੋਹਰਾ—ਬੇਦ ਦ੍ਵੀਪ ਮੁਨਿ ਇੰਦ ਧਰਿ ਸਵਿਤਾ ਜੁਵਤਿ ਗਤਾਨ।
ਹੰਸ ਵਾਰ ਜੁਤ ਅਸ਼ਟਮੀ ਸ਼ੁਕ੍ਲ ਬਿੱਕ੍ਰਮ ਜਾਨ॥

ਅਰਥਾਤ—ਸੰਮਤ ੧੭੭੪ ਬਿ: ਮਹੀਨਾ ਭਾਦ੍ਰੋਂ, ਦਿਨ ਐਤ, ਸੁਦੀ ਪੱਖ ਦੀ ਅਸ਼ਟਮੀ ਸੀ। ਅਸੀਂ ਹੁਣ ਏਥੇ ਅੱਪੜੇ ਕਿ ੧੭੧੨ ਸੰਮਤ ਤੋਂ ਲੈਕੇ ੧੭੭੪ ਤਕ ਕਵਿ ਆਲਮ ਇਸ ਸੰਸਾਰ ਵਿਚ ਸੋ, ਅਰਥਾਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਤਿਆਰ ਹੋਣ ਤੋਂ ੧੧੩ ਸਾਲ ਪਿੱਛੋਂ ਮਾਧਵਾਨਲ ਕਾਮ ਕੰਦਲਾ ਕਿੱਸਾ ਉਸ ਨੇ ਲਿਖਿਆ ਹੈ। 'ਸ਼ਿਵ ਸਿੰਹ ਸਰੋਜ' 'ਹਿੰਦੀ ਸ਼ਬਦ ਸਾਗਰ' ਤੇ ਆਲਮ ਕਵਿ ਦੀ ਆਪਣੀ ਲਿਖਤ 'ਮਾਧਵਾ ਨਲ ਕਾਮ ਕੰਦਲਾ' ਦੇ ਵਿਚ ਦਿਤੇ ਸੰਮਤਾਂ ਤੋਂ ਇਹ ਬੀ ਸਪਸ਼ਟ ਹੋ ਗਿਆ ਕਿ ਆਲਮ ਕਵਿ ਦਸਮ ਪਾਤਸ਼ਾਹ ਦੇ ਸਮੇਂ ਹੋਇਆ ਹੈ। ਇਸ ਗਲ ਨੂੰ ਭਾਈ ਸੰਤੋਖ ਸਿੰਘ ਜੀ ਨੇ ਸ਼੍ਰੀ ਗੁਰ ਪ੍ਰਤਾਪ ਸੂਰਜ ਵਿਚ ਮੰਨਿਆ ਹੈਤੇ ਇਹੋ ਕੱਲ ਸੋ ਸਾਖੀ ਤੇ ਬਾਬਾ ਸੁਮੇਰ ਸਿੰਘ ਜੀ ਦੇ ਗੁਰ ਬਿਲਾਸ ਵਿਚ ਵੀ ਇਉਂ ਹੀ ਮੰਨੀ ਗਈ ਹੈ, ਸੋ ਆਲਮ ਦਾ ਸਮਾਂ ਗੁਰੂ ਦਸਮੇਸ਼ ਜੀ ਦੇ ਸਮੇਂ ਨਾਲ ਟਾਕਰਾ ਖਾਂਦਾ ਇਧਰੋਂ ਬੀ ਸਿਧ ਹੋ ਗਿਆ ਤੇ ਉੱਪਰ ਲਿਖੇ ਸਿਖ ਇਤਿਹਾਸਕਾਰਾਂ ਨੇ ਆਲਮ ਨੂੰ ਦਸਮ ਗੁਰੂ ਜੀ ਦੇ ਦਰਬਾਰ ਆਇਆ ਮੰਨਿਆਂ ਹੈ। ੫੨ ਕਵੀਆਂ ਵਿਚ ਇਸ ਦਾ ਨਾਮ ਦਰਜ ਹੈ। ਹੁਣ ਵਿਚਾਰ ਇਥੇ ਸਫਾ ਅੱਪੜ ਗਈ ਕਿ ਜੋ ਪੋਥੀ ਮਾਧਵਾਨਲ ਦੀ ੧੧੩ ਸਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਤੋਂ ਮਗਰੋਂ ਰਚੀ ਗਈ, ਸੋ ਉਸ ਦੀ ਦਿਤੀ ਰਾਗ ਮਾਲਾ ਅਸੰਭਵ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ੧੧੩ ਸਾਲ ਆਪਣੇ ਰਚੇ ਜਾਣ ਤੋਂ ਬੀ ਪਹਿਲਾਂ ਚੜ੍ਹ ਸਕੇ। ੬੬੧ ਹਿ: ਵਾਲੀ ਜੋਧ ਕਵੀ ਦੀ ਸੰਸਕ੍ਰਿਤ ਕਾਮ ਕੰਦਲਾ ਵਿਚ ਰਾਗ ਮਾਲਾ ਹੈ ਹੀ ਨਹੀਂ। ੬੬੧ ਹਿਜਰੀ ਅਰਥਾਤ ੧੬੪੦ ਬਿ: ਤੋਂ ਹੀ ਟਪਲਾ ਮੈਕਾਲਫ ਨੇ ਖਾਧਾ ਹੈ, ਪਰ ਫਿਰ ਬੀ ਭਾਈ ਸੰਤੋਖ ਸਿੰਘ ਤੇ ਮੈਕਾਲਫ ਏਵੇਂ ਆਪਣੀ ਹੈਰਾਨੀ ਤੇ ਅਗਯਾਨਤਾ ਆਪ ਜ਼ਾਹਰ ਕਰਦੇ ਹਨ ਕਿ 'ਪਤਾ ਨਹੀਂ ਲਗਦਾ ਕਿ ਕਿਵੇਂ ਇਹ ਪਵਿੱਤ੍ਰ ਬੀੜ ਵਿਚ ਚੜ੍ਹ ਗਈ'। ਉਹਨਾਂ ਨੂੰ ਜੇ ਇਹ ਪਤਾ ਹੁੰਦਾ ਕਿ ੬੬੧ (੧੬੪੦ ਬਿ:) ਸੰਮਤ ਸੰਸਕ੍ਰਿਤ ਪੁਸਤਕ ਦਾ ਹੈ, ਆਲਮ ਤਾਂ ੧੭੧੨ ਤੋਂ ੧੭੭੪ ਬਿ: ਸੰਮਤ ਵਿਚ ਹੋਇਆ

[ਬਾਕੀ ਟੁਕ ਏਥੇ ਅਗਲੇ ਪੰਨੇ ਵਿ ਹੈ]

ਪ੍ਰੇਮ ਤੇ ਹਰਖਹਿ ਉਰ ਮਹਿੰ ਪੁਲਕਹਿ ਝਲਕਹਿ ਜਲ ਦ੍ਰਿਗ ਮਾਂਹਿ। ਹਰਖਹਿੰ ਜਨੁ,ਅੰਮ੍ਰਿਤਕੋ ਬਰਖਹਿੰ,ਤਰਕਹਿੰ[1]ਬਿਸ਼ਯ,ਗੁਨਨਿ ਅਵਿਗਾਹਿੰ[2]। ਸੋ ਨਰ ਪਰੇ ਪਾਰ,ਨਹਿੰ ਜਨਮਹਿੰ ਸੁਨਹਿੰ ਏਕ ਮਨ ਥਿਰਤਾ ਪਾਹਿੰ॥੪੨॥

ਇਤੇ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰਾਸੇ 'ਭਾਟਨਿ ਕੋ ਪ੍ਰਸੰਗ' ਵਰਨਨੰ ਨਾਮ ਅਠਤਾਲੀਸੰਮੋ* ਅੰਸੁ ॥ ੪੯ ॥

---

[1]ਤਿਆਗਦੇ ਹਨ। [2]ਗੁਣਾਂ ਨੂੰ ਵਿਚਾਰਦੇ ਹਨ। *ਇਥੇ ਪਾਠ 'ਸੈਤਾਲੀਸਮੋ' ਸੀ, ਪਰ ਸੈਂਤਾਲੀਸਵਾਂ ਅੰਸੁ ਪਿਛੇ ਆ ਚੁਕਾ ਹੈ, ਇਸ ਕਰਕੇ ਅਸਾਂ ਅੰਸੂਆਂ ਦੀ ਤਰਤੀਬ ਅਨੁਸਾਰ ਪਾਠ ਅਠਤਾਲੀਸਮੋਂ ਕਰ ਦਿੱਤਾ ਹੈ, ਤੇ ਅਗਲੇ ਅੰਸੂਆਂ ਦੀ ਤਰਤੀਬ ਭੀ ਅਸਾਂ ਠੀਕ ਕਰ ਦਿਤੀ ਹੈ। ਹੋਰ ਕਈ ਲਿਖਤੀ ਨੁਸਖਿਆਂ ਵਿਚ ਬੀ ਤੇ ਕਿਧਰੇ ਕਿਧਰੇ ਇਸ ਰਾਸ ਵਿਚ ਬੀ ਅੰਸੂਆਂ ਦੀ ਤਰਤੀਬ ਗ਼ਲਤ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਹੈ ਤਾਂ ਉਹਨਾਂ ਦੀ ਹੈਰਾਨੀ ਦੂਰ ਹੋ ਜਾਂਦੀ ਤੇ ਜੋ ਕੁਛ ਲਿਖਿਆ ਹੈ ਨੇ ਨਾ ਲਿਖਦੇ।

ਫਿਰ ਆਲਮ ਆਪਣੇ ਦੀਬਾਚੇ ਵਿਚ ਲਿਖਦਾ ਹੈ ਕਿ 'ਮੈਂ ਸੰਸਕ੍ਰਿਤ ਦਾ ਤਰਜਮਾ ਕੀਤਾ ਹੈ, ਕੁਛ ਪਰਾਈ ਰਚਨਾਂ ਵਿਚ ਪਾਈ ਹੈ ਕੁਛ ਆਪ ਜੋੜੀ ਹੈ। ਇਸ ਤੋਂ ਬੀ ਸਹੀ ਹੁੰਦਾ ਹੈ ਕਿ ਰਾਗਮਾਲਾ ਉਸ ਨੇ ਪਰ ਕ੍ਰਿਤ ਲਈ ਹੈ। ਯਥਾ—

"ਕਿਛ ਆਪੰਨ ਕਿਛ ਪਰ ਕ੍ਰਿਤ ਚੋਰੇ। ਯਥਾਸ਼ਕਤ ਕੇ ਅੱਖਰ ਜੋਰੇ।"

ਆਲਮ ਦਸਮੇਂ ਪਾਤਸ਼ਾਹ ਦੇ ਕਵੀਆਂ ਵਿਚ ਹੋਇਆ ਹੈ, ਰਾਗ ਮਾਲਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਉਸ ਨੇ ਗੁਰੂ ਦਰਬਾਰ ਕਈ ਵੇਰ ਸੁਣੀ ਹੋਊ, ਸੋ ਸੱਚ ਦੇ ਨੇੜੇ ਤੋਂ ਨੇੜੇ ਇਹ ਗੱਲ ਜਾਪਦੀ ਹੈ ਕਿ ਉਸ ਨੇ ਇਹ ਸੁਣੀ ਹੋਈ ਗੁਰੂ ਰਾਗਮਾਲਾ ਆਪਣੀ ਰਚਨਾ ਵਿਚ ਲਿਖ ਦਿੱਤੀ। (ਵਿਸਥਾਰ ਲਈ ਦੇਖੋ ਗਜਾਨੀ ਸਾਹਿਬ ਸਿੰਘ ਜੀ ਧਮਧਾਣ ਨਿਵਾਸੀ ਜੀ ਦੀ ਨਵੀਨ ਖੋਜ 'ਰਾਗਮਾਲਾ ਪ੍ਰਬੋਧ' ਅਤੇ ਖਾ: ਦੋ: ਸੁਸਾਇਟੀ ਦਾ 'ਗੁਰੂ ਗ੍ਰੰਥ ਕੋਸ਼' ਅੰਤਕਾ ੨।)

ਰਾਗਮਾਲਾ ਦੇ ਪਦ ਜੋੜ (ਹਿਜੇ) ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਨੁਸਾਰ ਹਨ। ਕਰਤਾਰ ਪੁਰ ਵਾਲੀ ਬੀੜ ਵਿਚ ਰਾਗਮਾਲਾ ਤੇ ਬਾਕੀ ਸਾਰੀ ਬਾਣੀ ਦੀ ਲਿਖਤ ਇਕੋ ਹੱਥ ਦੀ ਹੈ।

ਦੂਜਾ ਟਪਲਾ ਮੁੰਦਾਵਣੀ ਦਾ ਅਰਥ ਮੁਹਰ ਛਾਪ ਕਰਨਾ ਹੈ। ਮੁੰਦਾਵਣੀ ਲਫਜ਼ ਹੁਣ ਤਕ ਪੋਠੋਹਾਰ ਵਿਚ ਬੋਲਦੇ ਹਨ। ਜੌਂਵ ਵੇਲੇ ਥਾਲ ਉਨ੍ਹਣ ਵੇਲੇ ਦੀ ਬੁਝਾਰਤ ਨੂੰ ਮੁੰਦਾਵਣੀ ਕਹਿੰਦੇ ਹਨ, ਜੋ ਬੁੱਝੇ ਬਿਨਾਂ ਜੌਂਵ ਰੋਟੀ ਨਹੀਂ ਖਾ ਸਕਦੀ। ਸੋਰਠਿ ਰਾਗ ਵਿਚ ਮੁੰਦਾਵਣੀ ਹੈ, ਜੇ ਮੁਹਰ ਛਾਪ ਹੁੰਦੀ ਤਾਂ ਸੋਰਠ ਤੇ ਹੀ ਭੋਗ ਪੈ ਜਾਂਦਾ। ਓਥੇ ਮੁੰਦਾਵਣੀ ਮੁੰਦਾਵਣੀ ਹੈ, ਏਥੇ ਮੁੰਦਾਵਣੀ ਖੁਹਲੀ ਹੈ। ਮੁੰਦਾਵਣੀਆਂ ਦੋਹਾਂ ਵਿਚ ਥਾਲ ਤੇ ਥਾਲ ਵਿਚ ਪਰੋਸੇ ਭੋਜਨਾਂ ਦਾ ਕਥਨ ਹੈ, ਜਿਸ ਤੋਂ ਸਫੁਟ ਹੈ ਕਿ ਇਹ ਮੁੰਦਾਵਣੀ ਜੌਂਵ ਦੀ ਹੋਦੀ ਵੇਲੇ ਦਾ ਅਲੰਕਾਰ ਵਰਤਿਆ ਹੈ। (ਵਿਸਥਾਰ ਲਈ ਦੇਖੋ ਖਾ: ਦੋ: ਸੁਸੈਟੀ ਦਾ ਗੁਰੂ ਗ੍ਰੰਥ ਕੋਸ਼ ਪਦ—ਮੁੰਦਾਵਣੀ)। ਮੁੰਦਾਵਣੀ ਦੇ ਸ਼ਲੋਕ ਦਾ ਭਾਵ ਇਹ ਹੈ ਕਿ ਸਿੱਖ ਨੂੰ ਹਰ ਵੇਲੇ ਕਰਨ ਯੋਗ ਕੰਮ, ਸਾਰੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਾਰ ਅੰਸ਼, 'ਸਤ, ਸੰਤੋਖ, ਅੰਮ੍ਰਿਤ ਨਾਮ' ਇਸ ਬਾਣੀ ਵਿਚ ਦੱਸਿਆ ਹੈ।

[ਦੇਖੋ ਇਸੇ ਪੁਸਤਕ ਦੇ ਪੰਨਾ ੨੧੩੮ ਦੀ ਹੇਠਲੀ ਟੂਕ]

੪੯. [ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ]।

ਦੋਹਰਾ ॥ ਭਯੋ ਗ੍ਰੰਥ ਸਾਹਿਬ ਰੁਚਿਰ ਭੋਗ ਪਾਇਬੇ ਹੇਤ। ਅਨਿਕ ਭਾਂਤਿ ਉਤਸਾਹ ਕੀ ਤਜਾਰੀ ਕਰੀ ਸੁਚੇਤ ॥ ੧ ॥ ਤੋਟਕ ਛੰਦ ॥ ਬਹੁ ਕੀਨਿ ਤਿਹਾ-ਵਲ ਮੇਲਿ ਭਯੋ। ਸਭਿ ਸੰਗਤਿ ਸ਼ੂੰਨ ਸੁਨਾਇ ਦਯੋ। ਅਬਿ ਗ੍ਰੰਥ ਸਪੂਰਨ ਹੋਇ ਗਯੋ। ਦਰਸੈਂ ਸਭਿ ਆਨਿ ਉਛਾਹ ਕਯੋ ॥ ੨ ॥ ਨਰ ਨਾਰਿ ਅਨੰਦ ਬਿਲੰਦ ਕਰੇ। ਸਭ ਰਾਮ ਜਹਾਂ ਤਹਿੰ ਆਨ ਢਿਰੇ। ਲਘੁ ਦੁੰਦਭਿ ਬਾਜਿ[1] ਨਫੀਰਨ ਸੋਂ। ਬਡ ਹੋਤਿ ਕੁਲਾਹਲ ਭੀਰਨਿ ਸੋਂ॥੩॥ ਉਤਸਾਹਤਿ ਸੰਗਤਿ ਆਵਤਿ ਹੈ। ਬਹੁ ਭਾਂਤਿ ਪ੍ਰਸਾਦਨਿ ਲਯਾਵਤਿ ਹੈ। ਫਲ ਫੂਲਨਿ ਕੋ ਨਿਜ ਹਾਥ ਧਰੇ।ਸ਼ੁਭਿ ਚੀਰ ਸ਼ਰੀਰ ਸਭੇ ਪਹਿਰੇ॥੪॥ਲਖਿ ਸ਼੍ਰੀ ਗੁਰ ਏਕਲ ਬੈਠਿ ਰਹੈਂ। ਤਬਿ ਆਇ ਕਲੀ[2] ਇਮ ਬਾਕ ਕਹੈ। ਕਰਿ ਕੀਰਤਿ ਕੋ ਕਰ ਜੋਰਿ ਰਹਯੋ।'ਗੁਰ ਜੀ ਅਵਤਾਰ ਉਦਾਰ ਲਹਯੋ॥੫॥ਅਬਿ ਮੋਹਿ ਸਮੋਂ ਜਗਮੋਂ ਬਰ-ਤਯੋ। ਗਨ ਔਗੁਨ ਮਾਨਵ ਕੇ ਕਰਤਯੋ[3]।ਸਠ ਕ੍ਰੂਰ ਕਲੂਖਨ ਪ੍ਰੀਤ ਮਹਾਂ[4]। ਸ਼ੁਭ ਮਾਰਗ ਤਯਾਗਜਹਾਂ ਰੁ ਕਹਾਂ॥੬॥ਤੁਮ ਗ੍ਰੰਥੋਂ ਰਚਯੋ ਗੁਨ ਪੂਰਨ ਹੈ। ਉਰ ਬ੍ਰਿੰਦ ਬਿਕਾਰਨਿ ਚੂਰਨ ਹੈ।ਜਗਮੋਂ ਮਗ ਸ਼ੂਧ ਦਿਖਾਵਨਿ ਕੋ। ਸਤਿ-ਨਾਮ ਮੁਕੰਦ ਜਪਾਵਨਿ ਕੋ ॥੭॥ ਸਤਿ ਸੰਗਤਿ ਕੋ ਬਿਸਤਾਰ ਮਹਾਂ। ਪਸਰੈ ਗੁਰ ਸਿੱਖਨ ਜਹਾਂ ਰੁ ਕਹਾਂ। ਅਬਿ ਮੋਹਿ ਸਥਾਨ ਬਤਾਇ ਦਿਜੈ।ਜਹਿੰ ਬਾਸ ਕਰੌਂ, ਤੁਮ ਮੇਲਿ ਲਿਜੈ ॥੮॥ ਬਿਨ ਆਇਸੁ ਰਾਵਰ ਕੀ ਕਰਿਬੋ।ਬਲ ਨਾ ਮੁਝ ਪਾਇ ਕਹੂੰ ਧਰਿਬੋ[5]।ਇਸ ਕਾਰਨ ਤੇ ਤੁਮ ਪਾਸ ਅਯੋ।ਹਿਤ ਬਾਸਿਬ[6] ਕੋ ਬਿਨਤੀ ਸੁ ਕਿਯੋ ॥੯॥ ਜਹਿੰ ਗ੍ਰੰਥ ਸੁ ਪਾਠ ਕਰੈਂ ਧੁਨਿ ਕੋ। ਬਲਹੀਨ ਬਨੈਂ ਤਬਿ ਹੀ ਸੁਨਿ ਕੋ।ਤੁਮ ਸੰਗਤਿ ਬੀਚ ਬਸੌਂ ਜਬਿਹੂੰ।ਅਸ ਕਾਲ ਬਤਾਇ ਦਿਜੈ ਅਬਿ ਹੂੰ ॥ ੧੦ ॥ ਸ਼ਰਨੀ ਤੁਮ ਆਨਿ ਪਰਯੋ ਲਖਿਯੋ। ਮਮ ਦੀਨ ਅਨਾਥ ਦਿਸ਼ਾ ਪਿਖਿਯੋ[7]। ਇਮ ਬਾਕ ਕਲੀ ਜਬਿ ਦੀਨ ਲਹੇ। ਤਬਿ ਸ਼੍ਰੀ ਗੁਰ ਹੋਇਪ੍ਰਸੰਨ ਕਹੇ ॥ ੧੧ ॥'ਸਤਿਨਾਮ ਉਚਾਰਨਿ ਹੋਤਿ ਜਹਾਂ । ਕਬਿ ਪਾਇ[8]ਨ ਧਾਰੋ ਜਾਇ ਤਹਾਂ। ਜਬਿ ਆਇ ਕਰਾਹੁ ਸਭਾ ਧਰਿਯੋ।ਅਰਦਾਸ ਖਰੇ ਹੁਇ ਕੈ ਕਰਿਯੋ ॥ ੧੨ ॥ ਬਰਤਾਵਨਿ ਲਾਂਗ ਸੁ ਆਪਸ ਮੈਂ । ਜੁਤ

---

[1]ਵੱਜੀ। [2]ਕਲਜੁਗ ਨੇ। [3]ਮਨੁਖਾਂ ਦੇ ਬਹੁਤੇ ਪਾਪ ਕਰਦਿਆਂ। [4]ਮੂਰਖਾਂ ਤੇ ਨਿਰਦਈਆਂ ਦੀ ਪਾਪਾਂ ਵਿਚ ਪ੍ਰੀਤੀ ਬਹੁਤ ਹੈ । [5]ਕਿਧਰੇ ਪੈਰ ਧਰਨ ਦੀ ਮੇਰੇ ਵਿਚ ਤਾਕਤ ਹੀ ਨਹੀਂ ਰਹੀ। [6]ਵੱਸਣ। [7]ਮੈਂ ਦੀਨ ਤੇ ਅਨਾਥ ਵੱਲ ਤੱਕੋ। [8]ਪੈਰ।

ਰੌਰ ਪ੍ਰਵੇਸ਼ਹੁ ਤਾਂਹਿ ਸਮੈ। ਬਰਤਾਵਤਿ ਜਾਵਤ ਸੰਗਤਿ ਮੈਂ। ਰਹੁ ਤਾਵਤ ਬਾਸਹੁ ਪੰਗਤਿ ਮੈਂ"॥੧੩॥ ਇਮ ਆਇਸੁ ਪਾਇ ਕਲੀ ਹਰਖਨੋ। ਅਬਿ ਲੌ ਤਿਹ ਕਾਲ ਬਿਖੈ[1] ਪਰਖਨੋ। ਜਬਿ ਹੋਇ ਤਿਹਾਵਲ ਆਵਤਿ ਹੈ। ਬਡ ਰੌਰ ਕਰੈ ਬਰਤਾਵਤਿ ਹੈਂ ॥੧੪॥ ਪੁਨ ਸ਼੍ਰੀ ਗੁਰ ਬੈਠਿ ਦਿਵਾਨ ਲਗਾਨੋ। ਗਨ ਸਿੱਖਨ ਪਿਖੈਂ ਮਨ ਪ੍ਰੇਮ ਪਗਾਨੋ। ਸਭਿ ਬੀਚ ਸੁਹਾਵਤਿ ਗ੍ਰੰਥ ਧਰਨੋ। ਕਰਿ ਸੇਵਕ ਸੁੰਦਰ ਚੌਰ ਢਿਰਨੋ॥੧੫॥ ਲਗਿ ਢੈਰ ਪ੍ਰਸ਼ਾਦਿ ਗਯੋ ਸੁ ਤਹਾਂ। ਬਹੁ ਲਯਾਵਤਿ ਸਿੱਖ ਅਨੰਦ ਮਹਾਂ। ਸ਼ੁਭ ਫੂਲਨਿ ਮਾਲ ਬਿਸਾਲ ਕਰੇ। ਬਹੁ ਰੰਗਨਿ ਕੇ ਬਿਚ ਗੁੰਫ ਧਰੇ॥੧੬॥ ਗਰ ਸ਼੍ਰੀ ਗੁਰ ਕੇ ਸਿਖ ਪਾਵਤਿ ਹੈਂ। ਬਹੁ ਭਾਂਤਿਨ ਫੂਲ ਚਢਾਵਤਿ ਹੈਂ। ਸ਼ੁਭ ਮਾਲ ਸੁ ਫੂਲ ਬਿਸਾਲ ਲਏ। ਗੁਰ ਗ੍ਰੰਥ ਸਮੀਪ ਚਢਾਇ ਦਏ॥੧੭॥ ਬਹੁ ਧੂਪ ਸੁ ਆਗਿ ਧੁਖਾਵਤਿ ਹੈਂ। ਘਸਿ ਚੰਦਨ ਕੇਸਰ ਪਾਵਤਿ ਹੈਂ। ਚਰਚੈਂ ਅਰਚੈਂ[2] ਸਿਖ ਪ੍ਰੀਤ ਧਰੈਂ। ਗਨ ਸੰਖ ਬਜਾਵਤਿ ਢੁਕ ਭਰੈਂ ॥੧੮॥ ਅਰਦਾਸ ਪ੍ਰਸਾਦਨਿ ਬ੍ਰਿੰਦ ਕਰੈਂ। ਜਯਕਾਰ ਸਭੈ ਇਕ ਬਾਰ ਰਰੈਂ।ਕਰ ਧਾਰਿ ਰਬਾਬ ਸਤਾਰ ਬਜੈ। ਸਬਦਾਨਿ ਸੁ ਗਾਇ ਸੁ ਰਾਗ ਸਜੈ[3]॥ ੧੯ ॥ ਬਹੁ ਭੀਰ ਭਈ ਦਿਸ਼ਿ ਚਾਰਹੁੰ ਮੈਂ। ਹੁਇ ਮੰਗਲਤਾ ਉਤਸਾਹੁ ਸਮੈ।ਬਰਤਜੋ ਸੁ ਪ੍ਰਸਾਦਿ ਕਲੀ ਪ੍ਰਵਿਸ਼ਜੋ। ਬਡ ਰੌਰ ਪਰਜੋ ਸਭਿ ਬੀਚ ਧਸਜੋ ॥੨੦॥ ਤਬਿ ਸ਼੍ਰੀ ਗੁਰ ਜਾਨਿ ਗਏ ਕਲਿ ਕੌ। ਨਿਜ ਹੇਰਿ ਸਮਾਂ ਕਿਧ ਹੈ ਬਲ ਕੌ। ਬਡ ਹੋਤਿ ਕੁਲਾਹਲ ਮੰਗਲ ਕੌ। ਤਿਹ ਕਾਲ ਕਿਧੌ ਕਲਿ ਦੰਗਲ ਕੌ[4]*॥੨੧॥ ਸਭਿ ਸੰਗਤਿ ਨੋ ਦਰਸ਼ਨ ਕਰਜੋ। ਪਗ ਪੰਕਜ ਪੈ ਨਿਜ ਸੀਸ ਧਰਜੋ। ਪੁਨ ਜਾਤਿ ਭਏ ਨਿਜ ਧਾਮਨਿ ਕੌ। ਹਰਖੰਤਿ ਲਗੇ ਨਿਜ ਕਾਮਨਿ ਕੌ॥੨੨॥ ਗਨ ਮੰਗਤ ਕੌ ਗੁਰ ਦੇਖਿ ਤਬੈ। ਧਨ ਦੇਤਿ ਭਏ ਕਰ[5] ਲੀਨਿ ਸਭੈ। ਨਹਿੰ ਛੁਛ ਗਯੋ ਗੁਰ ਕੇ ਦਰ ਤੇ। ਪਟ[6] ਦੀਨਿ ਕਿਸੂ

[1]ਤਿਸ ਸਮੇਂ, ਭਾਵ ਕੜਾਹ ਪ੍ਰਸ਼ਾਦ ਸਮੇਂ ਵਿੱਚ। [2]ਛਿੜਕਨਾ ਪੂਜਣਾ। [3]ਰਾਗਾਂ ਵਿੱਚ ਸਜਾਵੇ। [4]ਕਲਯੁਗ ਨੇ ਦੰਗਾ ਫਸਾਦ। [5]ਹੱਥ ਵਿਚ। [6]ਬਸਤ੍ਰ।

*ਬਹੁਤੀਆਂ ਭੀੜਾਂ ਵਿਚ ਕੜਾਹ ਪ੍ਰਸ਼ਾਦ ਵਰਤਨ ਸਮੇਂ ਦੇ ਕੁਲਾਹਲ ਦਾ ਇਕ ਅਲੰਕਾਰਕ ਵਰਣਨ ਹੈ। ਜਿਸ ਸਮੇਂ ਦੀ ਇਹ ਵਾਰਤਾ ਦੱਸੀ ਹੈ ਤਦੋਂ ਕੜਾਹ ਪ੍ਰਸ਼ਾਦ ਸਤਿਗੁਰ ਦੀ ਮਿਹਰ ਸਮਝ ਕੇ ਹਰ ਕੋਈ ਪਿਆਰ ਨਾਲ ਲੈਣ ਦਾ ਚਾਹਵਾਨ ਹੁੰਦਾ ਸੀ, ਜਿਸ ਸਮੇਂ ਕਵਿ ਜੀ ਹੋਏ ਹਨ ਤਦੋਂ 'ਮੈਨੂੰ ਬਹੁਤ ਗੱਫਾ ਮਿਲੇ ਤੇ ਛੇਤੀ ਮਿਲੇ' ਭਾਵ ਪ੍ਰਵੇਸ਼ ਕਰ ਰਿਹਾ ਸੀ। ਇਹ ਅਲੰਕਾਰ ਵਰਣਨ ਗਾਲਬਨ ਕਵਿ ਜੀ ਤੋਂ ਪੁਰਾਣਾ ਹੈ ਤੇ ਉਨ੍ਹਾਂ ਸੁਣਕੇ ਤੇ ਪ੍ਰਸਾਦ ਸਮੇਂ ਲੋਭੀ ਯਾਚਕਾਂ ਦਾ ਦ੍ਰਿਸ਼ ਦੇਖਕੇ ਲਿਖਿਆ ਹੈ। ਸ਼ਾਯਦ ਪ੍ਰਯੋਜਨ ਇਹ ਹੋਵੇ ਕਿ ਉਸ ਰੌਲੇ ਨੂੰ ਕਲਜੁਗ ਆਯਾ ਸਮਝਕੇ ਲੋਭੀ ਲੋਕ ਸ਼ਾਂਤੀ ਨਾਲ ਪ੍ਰਸ਼ਾਦ ਲੈਲਿਆ ਕਰਨ।

ਇਛ ਜੋ ਧਰਤੇ[1]॥੨੩॥ਨਰ ਬ੍ਰਿੰਦ ਜੁ ਬਾਦਿ[2] ਬਜਾਵਤਿ ਹੈਂ। ਗਨ ਰਾਗਨਿ ਕੋ ਮੁਖ ਗਾਵਤਿ ਹੈਂ। ਸਭਿ ਕੋ ਧਨ ਦੀਨਿ ਪ੍ਰਸੰਨ ਕਰੇ। 'ਸੁਤ ਜੀਵਹੁ' ਆਸ਼ਿਖਤਾ[3] ਉਚਰੇ॥੨੪॥ਇਮ ਗ੍ਰੰਥ ਸਮਾਪਤਿ ਆਪ ਕਰਜੋ। ਬਹੁ ਭਾਂਤਿ ਮਹਾਤਮ ਕੋ ਉਚਰਜੋ। 'ਸਰ ਰਾਮ ਸ਼ਨਾਨਹਿਂ ਆਨਿ ਨਰੰ। ਦਰਸੈਂ ਇਸ ਥਾਨ ਜੁ ਭਾਉ ਧਰੰ॥ ੨੫॥ ਗਨ ਪਾਪਨਿ ਖਾਪਤਿ[4] ਸੋ ਛਿਨ ਮੈਂ। ਗੁਰ ਕੀ ਸ਼ਰਧਾ ਬਰਧੈ[5] ਮਨ ਮੈਂ[6]। ਉਠਿ ਸ਼੍ਰੀ ਗੁਰ ਆਵਤਿ ਭੇ ਪੁਰਿ[7] ਕੋ। ਗੁਰਦਾਸ ਸਮੇਤ ਸੁਧੀ ਉਰ ਕੋ[8] ॥੨੬॥ ਲਿਯ ਸੰਗ ਸੁ ਗ੍ਰੰਥਹਿ ਆਪਨਿ ਕੈ[9]। ਹਰਿ ਮੰਦਰਿ ਮੈਂ ਬਰ[10] ਥਾਪਨਿ ਕੈ[11]। ਹੁਇ ਪੂਜ ਸਦਾ ਇਸ ਥਾਨ ਬਿਖੈ। ਬਹੁਰੋ ਸਮੁਦਾਇ ਪਠੈਂ ਸੁ ਲਿਖੈਂ ॥ ੨੭ ॥ ਇਸ ਭਾਂਤਿ ਕਰਜੋ ਘਰ ਫੇਰ ਗਏ। ਪਦ ਬੰਦਤਿ ਗੰਗ ਅਨੰਦੁ ਕਿਏ। ਨਿਸ ਬਾਸੁ ਕਰੈਂ ਘਰ ਫੇਰ ਸਦਾ। ਹਰਿ ਮੰਦਰਿ ਆਵਹਿਂ ਪ੍ਰਾਤ ਜਦਾ[12]॥੨੮॥ਤਹਿਂ ਬੈਠਹਿਂ ਦਜੋਸ ਬਿਤਾਵਤਿ ਹੈਂ। ਗੁਰਦਾਸ ਤਿ[13]ਪਾਠ ਕਰਾਵਤਿਹੈਂ।ਤਬਿ ਆਪ ਸੁਨੈਂ ਸਿਖ ਹੋਇਂ ਘਨੇ।ਧਰਿ ਪ੍ਰੇਮ ਮਹਾਂ ਸਭਿਨਾਮ ਭਨੇਂ ॥੨੯॥ ਨਿਤ ਰੀਤਿ ਇਸੀ ਸੁ ਬਿਤੀਤ ਕਰੈਂ। ਦਰਸੈ ਗਨ ਸੰਗਤਿ ਮੋਦ ਭਰੈ[14]। ਬਹੁ ਦੇਸ਼ ਬਿਦੇਸ਼ਨਿ ਤੇ ਚਲਿ ਕੈ। ਅਰਪੈਂ ਧਨ ਆਨਿ ਗੁਰੂ ਮਿਲਿਕੈ॥੩੦॥ਪਰਸੀ ਇਹੁ ਬਾਤ ਜਹਾਂ ਰੁ ਕਹਾਂ। ਗੁਰ ਗ੍ਰੰਥ ਰਚਜੋ ਫਲ ਜਾਂਹਿ ਮਹਾਂ। ਕਰਿ ਚਾਉ ਧਰੈਂ ਉਰ ਭਾਉ ਨਰੰ[15]। ਸਭਿ ਆਇ ਬਿਲੋਕਨਿ ਪਾਸ ਗੁਰੰ ॥ ੩੧ ॥ ਕਰਿ ਪ੍ਰੀਤਿ ਸੁਨੈਂ ਸਭਿਨਾਮ ਜਪੈਂ।ਤਿਨ ਪਾਪ ਕਲਾਪਨਿ[16] ਤਾਪ ਖਪੈਂ[17]। ਨਿਜ ਧਾਮਨਿ ਜਾਇ ਸੁਨਾਇਂ ਤਬੈ।ਦਰਸੈਂ ਹਮ ਭੀ[18] ਉਮਰੀਤਿ ਸਭੈ॥੩੨॥ਦੋਹਰਾ॥ ਮਾਂਗਟ ਵਾਸੀ ਸਿੱਖਜ ਜੋ* ਬੈਨੋ ਜਿਸ ਕੋ ਨਾਮ। ਬਹੁ ਸੰਗਤਿ ਲੈ ਸੰਗ ਨਿਜ ਦਰਸੈ[19] ਗੁਰ ਅਭਿਰਾਮ॥੩੩॥ਚੌਪਈ॥ਸੁਨਿ ਬੈਨੋ ਸਗਰੀ ਗੁਰ ਕਥਾ। ਕਰਜੋ ਗ੍ਰੰਥ ਸਭਿ ਬੇਦਨਿ ਮਥਾ। ਗਨ ਸੰਗਤ ਲੈ ਕਰਿ ਤਬਿ ਆਯੋ। ਧਰੀ ਉਪਾਇਨ ਪਗ ਲਪਟਾਯੋ ॥ ੩੪ ॥ ਸਭਿ ਸੰਗਤਿ ਨੇ ਦਰਸ਼ਨ ਕੀਨਸਿ। ਸੁਨਹਿ ਗ੍ਰੰਥ ਸਾਹਿਬ ਹਿਤ ਦੀਨਸਿ[20]। ਕੇਤਿਕ ਦਿਨ ਬਾਸੇ ਗੁਰ ਤੀਰ[21]। ਲਿਯੇ ਸੰਗ

[1]ਰਖਦੇ ਸੀ। [2]ਵਾਜੇ। [3]ਅਸ਼ੀਰਵਾਦ। [4]ਨਾਸ਼ ਕਰਾ ਲੈਣਗੇ। [5]ਵਧੇਗੀ। [6]ਸ਼ਰਿਕ[7] ਸ੍ਰੇਸ਼ਟ ਬੁੱਧੀ ਵਾਲੇ ਭਾਈ ਗੁਰਦਾਸ ਸਮੇਤ। [8]ਆਪਣੇ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਏ। [9]ਸ੍ਰੇਸ਼ਟ। [10]ਸਥਾਪਨ ਕੀਤਾ। [11]ਸਵੇਰ ਹੁੰਦੀ ਹੈ ਜਦੋਂ। [12]ਤੁੰ। [13]ਅਨੰਦ ਨਾਲ ਪੂਰਤ। [14]ਪੁਰਖ। [15]ਸਮੂਹ। [16]ਨਾਸ਼ ਹੁੰਦੇ ਹਨ। [17]ਦਰਸ਼ਨ ਕਰੀਏ ਅਸੀਂ ਵੀ। [18]ਦਰਸ਼ਨ ਨੂੰ ਆਯਾ। [19]ਪ੍ਰੇਮ ਕਰਕੇ। [20]ਪਾਸ। *ਪਾ:—ਕੀ।

ਸੰਗਤਿ ਕੀ ਭੀਰ॥੩੫॥ਭਯੋ ਤਮਾਰ ਗਰ ਅੰਚਰ ਡਾਰੀ। ਬਿਨਤੀ ਸ਼੍ਰੀਗੁਰ ਅੱਗੂ ਉਚਾਰੀ। 'ਨਾਮ ਗਰੀਬ ਨਿਵਾਜ ਤੁਮਾਰਾ। ਨਿਸਬਾਸੁਰ ਠਾਨਤਿ ਉਪਕਾਰਾ॥੩੬॥ਕਲਿ ਕੇ ਨਰਨਿ ਉਧਾਰਨਿ ਕਾਰਨ। ਸਮ ਜਹਾਜ ਕਿਯ ਗ੍ਰੰਥ ਸੁਧਾਰਨਿ। ਸਭਿ ਦਾਸਨਿ ਕਹੁ ਰਾਖਤਿ ਮਾਨੂ[1]। ਮਨ ਬਾਂਛਤਿ ਦਿਹੁ ਕ੍ਰਿਪਾ ਨਿਧਾਨੂ ॥ ੩੭ ॥ ਦੀਜਹਿ ਗ੍ਰੰਥ ਸਾਹਿਬ ਹਮ ਮਾਂਗਾ[2]। ਸਭਿ ਸਿੱਖਨਿ ਕੋ ਮਨ ਅਨੁਰਾਗਾ। ਦੇਸ਼ ਬਿਖੈ ਸੰਗਤਿ ਸਮੁਦਾਈ। ਦਰਸ਼ਨ ਕਰਨੋ ਚਹਤਿ ਹਿਤ ਲਾਈ ॥ ੩੮ ॥ ਅਬਿਲੌ ਲਿਖਨੋ ਗਯੋ ਨਹੀਂ ਦੂਜਾ। ਜਿਸ ਲੈ ਜਾਹਿ ਕਰਹਿ ਤਿਹ ਪੂਜਾ। ਸਭਿ ਸੰਗਤਿ ਕੀ ਹੈ ਇਹ ਬਿਨਤੀ। ਘਰ ਤੇ ਚਲਤਿ ਕੀਨਿ ਇਮ ਗਿਨਤੀ' ॥੩੯॥ ਸੁਨਿ ਸ਼੍ਰੀ ਅਰਜਨ ਰਿਦੇ ਬਿਚਾਰੀ।–ਇਹ ਜਾਚਨ ਇਨ ਕੀਨਸਿ ਭਾਰੀ। ਕਿਮ ਹਮ ਦੇਯ ਮਕਹਿੰ ਇਕ ਹੋਵਾ। ਨਹਿੰ ਦੇਂ ਸਿੱਖਨ ਮਾਨ ਕੋ ਖੋਵਾ[3]–॥੪੦॥ਦੂਜੋ ਲਿਖਨੋ ਜਾਇ ਇਸ ਜੈਸੇ। ਤੌ ਸੁਖੈਨ ਦੈਬੋ ਇਹ ਲੈਸੇ[4]।ਅਬਿ ਤੋ ਤਮਾਰ ਏਕ ਹੀ ਅਹੈ। ਕਿਸ ਪ੍ਰਕਾਰ ਇਹ ਸਿਖ ਸੋਂ ਕਹੈਂ ॥੪੧॥ ਇਕ ਤੋ ਸੰਗਤਿ ਕੋ ਮੁਹਰੇਲੀ। ਆਇ ਸੰਗ ਬਹੁ ਹੋਇ ਸਕੇਲੀ। ਦੂਜੇ ਪ੍ਰੇਮੀ ਅਹੈ ਮਹਾਨਾਂ। ਨਹੀਂ ਦੇਹਿੰ ਤੋ ਹਤਿ ਹੁਇ ਮਾਨਾ॥੪੨॥ ਕਿਤਿਕ ਕਾਲ ਭੁਸ਼ਨਿ ਭਗਵੈਤੇ।–ਦੇਹਿ ਕਿ ਨਹੀਂ–ਰਿਦੇ ਚਿਤਵੈਤੇ। ਪੁਨ ਬੋਲੇ ਸ਼੍ਰੀ ਗੁਰੂ ਗੁਸਾਈਂ। 'ਬਿਖਮ ਬਾਤ ਇਹ ਬੈਨੋ ਭਾਈ॥੪੩॥ ਬਿਨਤੀ ਕਰਤਿ ਰਹਨੋ ਹੁਇ ਠਾਂਢੋ। ਲੈਬੋ ਗ੍ਰੰਥ ਪ੍ਰੇਮ ਉਰ ਬਾਢੋ। ਅਹੈ ਏਕ ਕਿਮ ਦਿਯੋ ਨ ਜਾਈ।ਤਬਿ ਤੋਰੋ ਮਾਨ ਸੁ ਘਟ ਜਾਈ ॥੪੪ ॥ ਅਨਬਨ ਬਨੀ ਕਹੈਂ ਕਮ ਤੋਹੀ। ਅਬਿ ਸੁਨਿ ਲੇਹੁ ਨੀਕ[5] ਜਿਮ ਹੋਹੀ। ਅਪਨੀ ਪੁਰੀ ਰਾਖਿ ਇਕ ਰਾਤੀ।ਲੇ ਕਰਿ ਹਟਹੁ ਹੋਇ ਜਬਿ ਪ੍ਰਾਤੀ ॥੪੫॥ ਦੁਤਿਯ ਰਾਤਿ ਰਾਖਹੁ ਨਹਿੰ ਕੈਸੇ। ਅਬਿ ਲੈ ਜਾਹੁ ਲਜਾਇ ਪੁਨ ਤੈਸੇ। ਅਦਬ ਸਾਥ ਰਾਖਹੁ ਚੁਕਸਾਈ। ਸੰਗਤਿ ਅਲਿਬਾਲਹਿ[6] ਸਮੁਦਾਈ'॥੪੬॥ਇਮ ਕਹਿ ਦਯੋ ਗ੍ਰੰਥ ਲੈ ਚਾਲਾ।ਸੰਗਤਿ ਜਿਸ ਕੋ ਸੰਗ ਬਿਸਾਲਾ। ਨਿਕਸਿ ਗੁਰੂ ਪੁਰਿ[7] ਰਿਦੇ ਬਿਚਾਰਾ।–ਕਿਮ ਇਹ ਲਿਖਨੋ ਜਾਇ ਅਬਿ ਸਾਰਾ ॥੪੭॥ਏਕ ਨਿਸਾ ਗੁਰ ਆਇਸੁ ਭਨੀ। ਲਿਖਨੋ ਜਾਇ ਕਿਮ ਹੈ ਅਨਬਨੀ।ਤਬਿ ਬਿਚਾਰ ਉਰ ਮਹਿੰ ਹੁਇ ਆਵਾ।–ਛੋਰਾ ਕਰਹਿੰ

---

[1]ਮਾਨ। [2]ਮੰਗਵਾਂ। [3]ਸਿੱਖ ਦਾ ਸਾਨ ਖੋਇਆ ਜਾਂਦਾ ਹੈ। [4]ਤਦ ਦੇਣਾ ਤੇ ਇਨ੍ਹਾਂ ਦਾ ਲੈਣਾ ਸੁਖੈਨ ਹੈ। [5]ਭਲੀ (ਬਾਤ)। [6]ਵੇਸ਼ਟਤ, ਚਾਰੋਂ ਪਾਸੇ। [7]ਅੰਮ੍ਰਿਤਸਰ ਤੋਂ।

ਕੋਸ ਇਕ ਠਾਵਾ ॥ ੪੮ ॥ ਤਬਹਿ ਲਿਖਾਰੀ ਦੀਏ ਲਗਾਇ। ਲਿਖਹੁ ਸ਼ਿਤਾਬੀ ਅਰੁ ਸਮੁਦਾਇ। ਅਪਨ ਪੁਰੀ ਲਗਿ ਇਕ ਇਕ ਕੋਸ। ਡੇਰਾ ਰਚਤਿ ਲਿਖਜੋ ਆਧੋਸੁ[1]॥੪੯॥ ਇਕ ਨਿਸ ਬਸਿ ਕਰਿ ਨਿਜ ਘਰ ਮਾਂਹੁ। ਚਲੈ ਕੋਸ ਇਕ ਡੇਰਾ ਰਾਹੁ[2]। ਤਿਸੀ ਪ੍ਰਕਾਰ ਸੁਧਾਸਰ ਆਏ। ਆਵਤਿ ਜਾਤੇ ਸਰਬ ਲਿਖਾਏ ॥ ੫੦ ॥ ਕੋਤਿਕ ਸ਼ਬਦ ਲਿਖੇ ਅਧਿਕਾਈ। ਆਏ ਪੁਨ ਸ਼੍ਰੀ ਗੁਰ ਅਗਵਾਈ। ਜੁਗਲ ਗ੍ਰੰਥ ਸਾਹਿਬ ਧਰਿ ਦੀਨੇ। ਅਧਿਕ ਜੁ ਹੁਤੇ ਸੁਨਾਵਨਿ ਕੀਨੇ ॥੫੧॥ ਪਿਖਿ ਅਰੁ ਸੁਨਿ ਸ਼੍ਰੀ ਮੁਖਿ ਫੁਰਮਾਯੋ। 'ਲਿਖਿ ਕਰਿ ਅਧਿਕ ਜਿਤੇ ਤੁਮ ਪਾਯੋ। ਤਿਸੀ ਬੀੜ ਮਹਿੰ ਰਖਹੁ ਲਿਖਾਵੋ। ਨਹਿੰ ਇਸ ਗ੍ਰੰਥ ਬਿਖੈ ਸੋ ਪਾਵੋ* ॥੫੨॥ ਯਾਤੇ ਭਈ ਬੀੜ ਦੁਇ ਗ੍ਰੰਥ। ਲਿਖਤਿ

[1]ਅੱਧਾ ਸ਼੍ਰੀ ਗੁਰੂ ਗ੍ਰੰਥ ਸਾਹਿਬ। [2]ਰਾਹ ਵਿਚ ਡੇਰਾ ਕੀਤਾ।

*ਇਹ ਬੀ ਪਰੰਪਰਾ ਤੋਂ ਗੱਲ ਚਲੀ ਆਈ ਹੈ ਕਿ ਭਾਈ ਬੰਨੋ ਦੀ ਬੀੜ ਨੂੰ ਗੁਰੂ ਜੀ ਨੇ ਇਸ ਵੇਲੇ 'ਖਾਰੀ ਬੀੜ' ਕਿਹਾ। ਇਹ ਬੀੜ ਮਾਂਗਟ ਜ਼ਿਲਾ ਗੁਜਰਾਤ ਵਿਚ ਹੈ, ਓਥੇ ਗੁਰਦਵਾਰਾ ਹੈ ਤੇ ਉਹੋ ਬੀੜ ਭਾਈ ਬੈਨੋ ਜੀ ਵਾਲੀ ਮੌਜੂਦ ਹੈ, ਇਸ ਪਰ ਬੀ ਰਾਗ ਮਾਲਾ ਮੌਜੂਦ ਹੈ। ਬਹੁਤੇ ਉਤਾਰੇ ਪੁਰਾਤਨ ਏਸੇ ਬੀੜ ਦੇ ਮਿਲਦੇ ਹਨ, ਕਿਉਂ ਕਿ ਇਹ ਬੀੜ ਉਤਾਰੇ ਲਈ ਮੋਖੀ ਲੱਭਦੀ ਸੀ, ਅਸਲੀ ਬੀੜ ਨਿਤਾਪ੍ਰਤਿ ਸ੍ਰੀ ਹਰਿਮੰਦਰ ਜੀ ਵਿਖੇ ਪ੍ਰਕਾਸ਼ਤ ਹੁੰਦੀ ਸੀ, ਉਤਾਰਿਆਂ ਦਾ ਸਮਾਂ ਨਹੀਂ ਬਣਦਾ ਸੀ, ਫਿਰ ਭਾਈ ਗੁਰਦਾਸ ਜੀ ਵਾਲੀ ਬੀੜ ਧੀਰਮਲੀਆਂ ਦੇ ਹੱਥ ਆ ਗਈ ਤਾਂ ਇਨ੍ਹਾਂ ਨੇ ਇਸ ਡਰ ਕਰਕੇ ਕਿ ਹੋਰ ਇਸ ਨਾਲ ਦੀਆਂ ਨਾ ਵਧਣ ਉਤਾਰੇ ਲੱਗਦੇ ਚਾਰੇ ਨਹੀਂ ਕਰਨ ਦਿੱਤੇ। ਦਸਮੇਂ ਪਾਤਸ਼ਾਹ ਜੀ ਨੇ ਦਮਦਮੇਂ ਜੋ ਬੀੜ ਉਚਾਰੀ ਉਸਤੋਂ ਚਾਰ ਯਾ ਪੰਜ ਉਤਾਰੇ ਹੋਏ ਤੇ ਫਿਰ ਪ੍ਰਚਾਰ ਵਧਿਆ। ਦਮਦਮੇਂ ਸਾਹਿਬ ਇਕ ਬੀੜ ਸੁਣੀਂਦੀ ਹੈ ਜੋ ਕਰਤਾਰ ਪੁਰ ਵਾਲੀ ਨਾਲ ਬਾਬਾ ਦੀਪ ਸਿੰਘ ਜੀ ਨੇ ਸੋਧੀ ਸੀ। ਕਿਤੇ ਕਿਤੇ ਕੋਈ ਟਾਵਾਂ ਨਮੂਨਾ ਹੈ ਕਿ ਲਿਖਤੀ ਬੀੜ ਵਿਚ ਅਖੀਰਲੀ ਤਰਤੀਬ ਕੁਛ ਬਦਲੀ ਦਿਸਦੀ ਹੈ, ਓਹ ਕਾਰੇ ਯਾ ਭੁੱਲਾਂ ਹਨ ਯਾ ਓਹ ਮਨਮਤਾਂ ਦੇ ਹਨ। ਅੰਮ੍ਰਿਤਸਰ ਠਾਕਰਾਂ ਦੇ ਡੇਰੇ ਇਕ ਸਾਧੂ ਸੋਭਾ ਸਿੰਘ ਨੇ ਰਾਗਮਾਲਾ ਤੋਂ ਬਿਨਾਂ ਬੀੜ ਲਿਖੀ ਸੀ, ਪੰਥ ਨੇ ਅਕਾਲ ਤਖਤ ਸਾਹਿਬ ਇਕੱਠ ਹੋਕੇ ਸ੍ਰਾਪ ਦਿੱਤਾ, ਉਸਦੀ ਜ਼ਬਾਨ ਬੰਦ ਹੋਗਈ, ਫੇਰ ਤਖਤ ਸਾਹਿਬ ਆਕੇ ਕੁੱਲ ਬਖਸ਼ਾਈ ਤਾਂ ਵੱਲ ਹੋਇਆ। ਇਹ ਗੱਲ ਅਸਾਂ ਆਪ ਬਿਰਧਾਂ ਤੋਂ ਸੁਣੀ ਹੈ ਜਿਨ੍ਹਾਂ ਨੂੰ ਨਿਜ ਪਤਾ ਇਸ ਵਾਕਿਆ ਦਾ ਸੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਕਿਸੇ ਤਬਦੀਲੀ ਦਾ ਕੋਈ ਵਸੀਕਾਰ ਕਿਸੇ ਇਕ ਯਾ ਬਹੁਤਿਆਂ ਨੂੰ ਨਹੀਂ ਹੈ। ਭਸੌੜ ਦੇ ਬਾਬੂ ਤੇਜਾ ਸਿੰਘ ਨੇ ਕੁਛ ਸਮਾਂ ਹੋਇਆ ਤਾਂ ਰਾਗਮਾਲਾ ਬਿਨਾਂ ਬੀੜ ਛਾਪਣ ਦੀ ਵਿਉਂਤ ਵਿਉਂਤੀ ਤੇ ਕੋਰਸਾਂ ਦੇ ਬਹਾਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੋਥੀਆਂ ਛਾਪੀਆਂ, ਰਾਗਮਾਲਾ ਨਾ ਛਾਪੀ ਤੇ ਹੋਰ ਬੀ ਵਾਧੇ ਘਾਟੇ ਕੀਤੇ। ਇਸ ਉਤੇ ਪੰਥ ਵਿਚ ਅਤਿ ਨਾਰਾਜ਼ਗੀ ਫੈਲੀ। ਗ੍ਰੰਥੀਆਂ, ਗਯਾਨੀਆਂ, ਸੰਤਾਂ, ਮਹੰਤਾਂ, ਗੁਰਦਵਾਰਿਆਂ ਦੇ ਸੇਵਕਾਂ, ਡੇਰੇਦਾਰਾਂ,

[ਬਾਕੀ ਟੂਕ ਏਥੇ ਅਗਲੇ ਪੰਨੇ ਦੇ ਨੋਟ ਵਿਚ]

ਪਢਤਿ ਸ਼੍ਰੀ ਸਤਿਗੁਰ ਪੰਥ। ਸੁਨਤਿ ਪਠਤਿ ਜਿਨ ਰਿਦੈ ਬਸਾਈ। ਤਿਨ

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਸਿੰਘ ਸਭਾਵਾਂ, ਸਾਰੇ ਦੀਵਾਨਾਂ, ਪੰਥਕ ਆਸ਼ਮਾਂ, ਤਖਤ ਸਾਹਿਬਾਨ ਤੇ ਸਿੱਖ ਸੰਪ੍ਰਦਾਵਾਂ, ਸੰਗਤਾਂ ਵਲੋਂ ਸਖਤ ਸਜ਼ਾ ਦੇਣ ਦੇ ਗੁਰਮਤੇ ਆਏ। ਸ਼੍ਰੋਮਣੀ ਗੁਰਦਵਾਰਾ ਕਮੇਟੀ ਨੇ ਸਮੂਹ ਪੰਥ ਦਾ ਇਕੱਠ ੧੦ ਜੁਲਾਈ ੧੯੨੮ ਈਃ ਨੂੰ ਅਕਾਲਬੁੰਗੇ ਸਾਹਿਬ ਕੀਤਾ ਤੇ ਬਾਬੂ ਜੀ ਨੂੰ ਪੰਥ ਤੋਂ ਖਾਰਜ ਕੀਤਾ ਗਿਆ। ਇਸ ਫੈਸਲੇ ਅਨੁਸਾਰ ਜੋ ਹੁਕਮਨਾਮਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਇਆ ਇਹ ਹੈ:—

ੴ ਵਾਹਿਗੁਰੂ ਜੀ ਕੀ ਫਤਹ॥

ਸ਼੍ਰੀ ਅਕਾਲ ਜੀ ਸਹਾਇ

ਹੁਕਮਨਾਮਾ

ਵੱਲੋਂ

ਸ਼੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ।

ਪੰਚ ਖਾਲਸਾ ਦੀਵਾਨ (ਪੰਚ ਖੰਡ) ਭਸੌੜ ਨੇ ਗੁਰਮੁਖੀ ਕੋਰਸ ਨਾਮੇ ਪੁਸਤਕਾਂ ਛਾਪ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚ ਅਦਲਾ ਬਦਲੀ ਤੇ ਵਾਧਾ ਘਾਟਾ ਕਰਕੇ ਗੁਰਬਾਣੀ ਤੇ ਉਸ ਦੇ ਕ੍ਰਮ ਨੂੰ ਭੰਗ ਕੀਤਾ ਹੈ ਅਤੇ ਗੁਰ ਮੰਤ੍ਰ ਅਰਦਾਸੇ ਤੇ ਅੰਮ੍ਰਿਤ ਮਿਰਯਾਦਾ ਵਿਚ ਅਦਲਾ ਬਦਲੀ ਕਰਨ ਦੀਆਂ ਗੁਰਮਤਿ ਵਿਰੁੱਧ ਕਾਰਰਵਾਈਆਂ ਕੀਤੀਆਂ ਹਨ।

ਇਸ ਲਈ ਬਾਬੂ ਤੇਜਾ ਸਿੰਘ ਤੇ ਬੀਬੀ ਨਿਰੰਜਨ ਕੌਰ ਨੂੰ ਪੰਥ ਵਿਚੋਂ ਖਾਰਜ ਕੀਤਾ ਜਾਂਦਾ ਹੈ ਅਤੇ ਪੰਚ ਖਾਲਸਾ ਦੀਵਾਨ ਦੇ ਬਾਕੀ ਮੈਂਬਰਾਂ ਦਾ ਸ਼੍ਰੀ ਅਕਾਲ ਤਖਤ ਸਾਹਿਬ ਤੇ ਹੋਰ ਗੁਰਦਵਾਰੇ ਸਾਹਿਬਾਨ ਵਿਚ ਅਰਦਾਸਾ ਬੰਦ ਕੀਤਾ ਜਾਂਦਾ ਹੈ।

ਕੋਈ ਸਿਖ ਪੰਚ ਖਾਲਸਾ ਦੀਵਾਨ ਵਲੋਂ ਛਪੇ ਗੁਰਮੁਖੀ ਕੋਰਸਾਂ ਨੂੰ ਨਾ ਖਰੀਦੇ, ਨਾ ਆਪਣੇ ਪਾਸ ਰੱਖੇ, ਇਹ ਪੁਸਤਕਾਂ ਪੰਚ ਖਾਲਸਾ ਦੀਵਾਨ ਯਾ ਹੋਰ ਜਿਸ ਕਿਸੇ ਪਾਸ ਹੋਣ ਉਹ ਸ਼੍ਰੀ ਅਕਾਲ ਤਖਤ ਸਾਹਿਬ ਘੱਲ ਦੇਣ।

੨੬ ਸਾਵਣ ਸੰਃ ਨਾਨਕਸ਼ਾਹੀ ੪੫੯

" " " ਬਿਕ੍ਰਮੀ ੧੯੮੫

੯ ਅਗਸਤ ਸੰਃ ਈਸਵੀ ੧੯੨੮

ਮੋਹਰ ਸ਼੍ਰੀ ਅਕਾਲ ਤਖਤ ਸਾਹਿਬ।

ਰਾਗਮਾਲਾ ਸੰਬੰਧੀ ਖੋਜ ਲਈ ਦੇਖੋ ਇਸੇ ਪੁਸਤਕ ਦੇ ਪੰਨਾ ੨੧੨੯ ਦੀ† ਨਿਸ਼ਾਨ ਵਾਲੀ ਟੂਕ ਤੇ ਯਾ: ਟੈਃ ਸੁ: ਦੇ ਸ਼੍ਰੀ ਗੁਰੂ ਗ੍ਰੰਥ ਕੋਸ਼ ਦੀ ਅੰਤਕਾ ੨।

ਪਰ ਕਵਿ ਪੁਨ ਪੁਨ ਬਲਿ ਜਾਈ ॥ ੫੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸ਼੍ਰੀ ਗ੍ਰੰਥ ਸਾਹਿਬ ਬੀੜ ਪ੍ਰਸੰਗ' ਬਰਨਨੰ ਨਾਮ ਏਕ ਉਨਪੰਚਾਸਤੀ ਅੰਸੁ ॥ ੪੯ ॥

੫੦. [ਸ਼੍ਰੀ ਹਰਿਮੰਦਰ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਿਮਾਂ]।

ਦੋਹਰਾ॥ ਕਿਤਿਕ ਕਹਤਿ ਹੈਂ ਗ੍ਰੰਥ ਕੋ ਜਿਲਤ ਬੰਧਾਵਨਿ ਕਾਜ[1]। ਭੇਜਸੋ ਲਵਪੁਰਿ ਨਗਰ ਕੋ ਗੁਰੂ ਗਰੀਬ ਨਿਵਾਜ ॥ ੧ ॥ ਤਹਿੰ ਆਵਤਿ ਜਾਤੇ ਲਿਖਨੋ ਬੈਨੋ ਗ੍ਰੰਥ ਦੁਤੀਯ॥ਮਹਿਮਾ ਸ਼੍ਰੀ ਸਤਿਗੁਰੂ ਕੀ ਸਭਿ ਬਿਧਿ ਉੱਤਮ ਚੀਯ ॥ ੨ ॥ ਸ੍ਰੈਯਾ ॥ ਸੰਮਤ ਸੋਲਹਿ ਸੈ ਇਕ ਸਾਠਹਿ ਭਾਦਵ ਕੀ ਸੁਦਿ ਏਕਮ ਜਾਨੋ। ਗ੍ਰੰਥ ਸਮਾਪਤਿ ਸ਼੍ਰੀ ਗੁਰ ਕੀਨਿ ਮਹਾਂ ਉਤਸਾਹ ਗੁਰੂ ਘਰ ਠਾਨੋ। ਸੰਗਤਿ ਦੇਸ਼ ਬਿਦੇਸ਼ਨਿ ਕੀ ਸੁਨਿ ਕੈ ਮਨ ਆਨੰਦ ਦੀਰਘ ਮਾਨੋ। ਦੇਖਨਿ ਆਵਤਿ ਭਾਉ ਬਧਾਵਤਿ ਕੋ ਲਿਖਵਾਵਨਿ ਕੋ ਹਿਤਵਾਨੋ[2] ॥ ੩ ॥ ਬੈਨੋ ਆਦਿਕ ਹੈਂ*ਸਿਖ ਸੰਗਤਿ ਸ਼੍ਰੀ ਗੁਰ ਬੈਠਿ ਦਿਵਾਨ ਲਗਾਯੋ।ਸ਼੍ਰੀਹਰਿ ਗੋਬਿੰਦ ਪਾਸ ਬਿਰਾਜਤਿ ਚੰਦ ਮਨੋ ਪਰਵਾਰ ਸੁਹਾਯੋ। ਸੀਖ[3] ਲਗੇ ਸਭਿ ਕੋ ਤਬਿ ਦੇਵਨਿ ਸ਼ੋਖ ਭਰਨੋ ਬਚ ਯੋਂ ਫੁਰਮਾਯੋ।'ਗ੍ਰੰਥ ਜਹਾਜ ਸੁ ਭੌਜਲ ਕੋ ਤਰ ਜਾਤਿ ਸੁਖੇਨ ਜਿਨੀ ਚਿਤ ਲਾਯੋ॥੪॥ ਸ਼੍ਰੀ ਗੁਰ ਕੇਰ ਸਰੀਰ ਜੁਊ ਸਭਿ ਥਾਨ ਸਮੈ ਸਭਿ ਨਾ ਦਰਸੈ ਹੈਂ।ਗ੍ਰੰਥ ਰਿਦਾ ਗੁਰ ਕੋ ਇਹ ਜਾਨਹੁ ਉੱਤਮ ਹੈ ਸਭਿ ਕਾਲ ਰਹੈ ਹੈ। ਮੇਰੇ ਸਰੂਪ ਤੇ ਯਾਂਤੇ ਹੈ ਦੀਰਘ ਸਾਹਿਬ ਜਾਨਿ ਅਦਾਇਖ ਕੈ ਹੈ। ਪੂਜਹੁ ਚੰਦਨ ਕੇਸਰ ਕੋ ਘਸਿ ਧੂਪ ਧੁਖਾਇ ਕੈ ਫੂਲ ਚਢੈ ਹੈ ॥੫॥ ਜੋ ਲਿਖਿ ਲੇਹਿ ਭਲੇ ਤਬਿ ਸੋਧਹਿ ਅਖਰ ਸੋਂ ਲਗ ਕੀ ਚੁਕਸਾਈ॥ਪਾਠ ਸਮਸਤ ਕਰੈ ਬੁਧਿ ਸੋਂ ਪਿਖਿ ਪੂਰਬਕੈ ਸਮ ਲੇਹਿ ਬਨਾਈ। ਆਪ ਤੇ ਘਾਟ ਨ ਬਾਧ ਕਰੈ, ਜਿ ਕਰੈ, ਹੁਇ ਮੂਰਖ ਸੋ ਪਛੁਤਾਈ। ਔਰ ਬਨਾਇ ਨਵੇਂ ਨ ਲਿਖੈ[4]ਬਿਚ ਕਾਬਜ, ਰਚੈ, ਸੁ ਰਚੈ ਪ੍ਰਿਥਕਾਈ[5]॥੬॥ ਚੌਦਹਿ ਲੋਕ ਤੇ ਹੋਇ ਬਲੀ, ਬਲ ਕੋ ਜਰ[6] ਜਾਇ ਰਿਦੇ ਮਹਿੰ ਜੋਈ। ਸੋ ਉਪਕਾਰ ਕੇ ਕਾਰਨ ਕੋ ਸਿਰ ਦੇ ਹੁਇ ਸੰਮੁਖ ਧੀਰ ਧਰੋਈ। ਆਪਨੀ ਬਾਂਨੀ ਚਢਾਵਹਿ ਸੋ ਇਕ, ਹੋਇ ਇਸੋਂ ਨਹਿੰ ਦੂਸਰ ਕੋਈ।ਪੂਜਹਿਜੋ ਇਛ ਧਾਰਿ ਸੁ ਪੂਜਹਿ[7]ਸ਼ੋਖ ਲਹੈ ਜਸ ਪੀਰ ਨ ਹੋਈ ॥੭॥ ਬੇਦ ਪੁਰਾਨ ਮਹਾਂਨ

---

[1]ਲਈ। [2]ਪ੍ਰੇਮੀ। [3]ਸਿੱਖਿਆ। [4]ਹੋਰ ਨਵੀਂ ਕਵਿਤਾ ਬਣਾਕੇ ਨਾ ਲਿਖੇ। [5]ਜੇ ਕੁਈ ਕੁਛ ਰਚੇ ਤਾਂ ਵਖਰਾ ਰਖੇ ਬੀੜ ਵਿਚ ਨਾ ਚਾੜ੍ਹੇ। [6]ਸਹਾਰ। [7]ਐਸਾ। [7]ਜੋ ਇੱਛਾ ਧਾਰਕੇ ਪੂਜੇਗਾ ਸੋ (ਉਸ ਦੀ) ਪੂਰਨ ਹੋਵੇਗੀ। *ਪਾਃ-ਬੈਨੋ ਤੇ ਆਦਿਕ।

ਮਹਾਤਮ ਜਾਂਹਿ ਬਖਾਨ ਕਰੈਂ ਸਮੁਦਾਏ।ਅੰਤ ਨ ਪਾਵਤਿ ਸ਼ੇਸ਼ ਨ ਸ਼ਾਰਦ ਨੇਤਿ ਹੀ ਨੇਤਿ ਅਸ਼ੇਸ਼ ਬਤਾਏ। ਜੋ ਸਰਬੋਤਮ ਜੋ ਸਰਬਾਸ਼੍ਰੇਯ ਤਾਂਹੀ ਕੋ ਨਾਮ ਇਸੀ ਮਹਿੰ ਗਾਏ। ਨਾਮ ਸੁ ਨਾਮੀ ਕੋ ਭੇਦ ਨਹੀਂ ਇਹ ਮੂਰਤਿ ਸ਼੍ਰੀ ਕਰਤਾਰ ਸੁਹਾਏ॥੮॥ ਜੇਤਿਕ ਗ੍ਰੰਥ ਅਦਾਇਬ ਰਾਖਹਿ ਤੇਤਿਕ ਹੀ ਫਲ ਪਾਵਹਿਗੋ। ਧੂਪ ਧੁਖਾਇ ਘਸਾਇ ਕੈ ਚੰਦਨ ਕੇਸਰ ਕੋ* ਅਰਚਾਵਹਿਗੋ। ਭਾਵਨੀ ਧਾਰਿ ਕੈ ਚਾਹਿ ਉਮਾਹਤਿ[1] ਦਸੋਸ ਪ੍ਰਤੀ ਦਰਸਾਵਹਿਗੋ। ਪਾਠ ਕਰੈ ਕਿ ਸੁਨੈ ਮਨ ਏਕ ਹ੍ਵੈ ਹੀ[2] ਉਪਦੇਸ਼ ਬਸਾਵਹਿਗੋ ॥ ੯ ॥ ਦੇਖਤਿ ਹੀ ਕਰ ਜੋਰਿ ਦੁਊ ਮਨ ਨੰਮ੍ਰਿ ਹ੍ਵੈ ਸੀਸ ਨਿਵਾਵਹਿਗੋ। ਔਰਨਿ ਕੋ ਉਪਦੇਸ਼ ਕਰੈ ਲਿਖਿ ਆਪ ਇਸੇ ਕੋ ਲਿਖਾਵਹਿਗੋ। ਪ੍ਰੇਮ ਕਰੈ ਘਰ ਮੈਂ ਅਸਥਾਪਹਿ ਪਾਠ ਸੁਨੈ ਹਰਖਾਵਹਿਗੋ।ਸੋ ਜਗ ਬੰਧਨ ਛੇਦਨ ਕੈ ਨਰ ਅੰਤ ਗਤੀ ਸ਼ੁਭ ਪਾਵਹਿਗੋ॥੧੦॥ਕਾਰਜ ਹੋਇ ਸੰਪੂਰਨ ਬਾਂਛਤਿ ਪਾਠਕਰੈ ਕਿ ਕਰਵਾਹਿਗੋ। ਭੋਗ ਪਰੈ ਕਰਿਵਾਇ ਤਿਹਾਵਲ ਆਪ ਖਰੋ ਹੁਇ ਜਾਵਹਿਗੋ। ਹਾਥ ਕੋ ਜੋਰਿ ਕਰੈ ਅਰਦਾਸ ਮਨੋਰਥ ਕੋ ਮਨ ਲਾਵਹਿਗੋ। ਕਨੋਂ ਨ ਕਹੋ ਤਿਹ ਪੂਰਨ ਹ੍ਵੈ ਚਿਤ ਚਾਹਤਿ ਸੋ ਨਰ ਪਾਵਹਿਗੋ॥੧੧॥ਸਿੱਖ ਸਰੀਰ ਤਜੈ ਤਿਸ ਪੀਛਹਿ ਗ੍ਰੰਥ ਕੋ ਪਾਠ ਕਰਾਵਹਿਗੋ। ਪੋਸ਼ਸ਼[3] ਕੋ ਅਰਪੈ ਭਥਿ ਪਾਠਕ ਭੋਜਨ ਚਾਰੁ ਖੁਲਾਵਹਿਗੋ। ਔਰ ਜਥਾ ਸ਼ਕਤੀ ਤਿਹ ਸੇਵਹਿ ਲਸਾਇ ਕਰਾਹੁ ਬੂਤਾਵੈਗੋ।ਸੋ ਸਿਖ ਹੋਇ ਸੁਖੇਨ ਮਹਾਂ, ਪਰਲੋਕ ਬਿਖੈ ਹਰਖਾਵਹਿਗੋ ॥੧੨॥ ਔਰ ਕਹਾਂ ਲਗਿ ਜੇ ਜਗ ਕਾਰਜ ਪਾਠ ਕਰੇ ਸਿਧ ਹੋਵਹਿੰਗੇ। ਸੰਤ ਮਹੰਤ ਚਹੈ ਨਹਿੰ ਯੌਂ† ਪਠਿ ਪ੍ਰੇਮ ਕਰੇ ਪ੍ਰਭ ਜੋਵਹਿੰਗੇ[4]। ਦਸੋਸ ਨਿਸਾ ਸਿਮਰੈਂ ਸਤਿਨਾਮ ਕਿ ਗ੍ਰੰਥ ਪਠੈਂ ਅਘ ਖੋਵਹਿੰਗੇ। ਅੰਤ ਸਮੈ ਜਮ ਕੋ ਨ ਪਿਖੈਂ ਮਿਲਿ ਆਇ ਹਮੈ ਸੁ ਅਲੋਵਹਿੰਗਾ[5] ॥ ੧੩ ॥ ਦੋਹਰਾ ॥ ਬੈਠੇ ਸ਼੍ਰੀ ਗੁਰ ਰਾਮ ਸਰ ਬੰਨੋ ਆਨਸੋ ਗ੍ਰੰਥ। ਤਹਾਂ ਮਹਾਤਮ ਇਹ ਕਹਸੋ ਦੇਨਿ ਸੀਖ ਨਿਜ ਪੰਥ ॥੧੪॥ ਚੌਪਈ॥ ਤਮਾਰ ਭਯੋ ਜਬਿ ਜਿਲਤ ਬੰਧਾਈ। ਬੁੱਢੇ ਸੋਂ ਗੁਰ ਗਿਰਾ ਅਲਾਈ।[6]ਕਹੋ ਗ੍ਰੰਥ ਸਾਹਿਬ ਕਿਸ ਥਾਨਾ। ਨਿਤ ਸ਼ੋਭਹਿ ਜਹਿੰ

[1]ਖੁਸ਼ੀ ਨਾਲ ਚਾਹਕੇ। [2]ਹਿਰਦੇ ਵਿਚ। [3]ਪੋਸ਼ਾਕ। [4]ਸੰਤ ਤੇ ਮਹਾਨ ਪਰਖ ਜੋ ਇਉਂ ਨਹੀਂ ਚਾਹੁੰਦੇ, (ਜਿਵੇਂ ਪਿਛਲੀ ਤੁਕ ਵਿਚ ਕਿਹਾ ਹੈ) ਓਹ ਪ੍ਰੇਮ ਨਾਲ ਪਾਠ ਕਰਕੇ (ਨਿਸ਼ਕਾਮ ਹੋਣ ਕਰਕੇ) ਪ੍ਰਭ ਜੀ ਨੂੰ ਵੇਖਣਗੇ। *ਪਾ:—ਸੋ।

†ਪਾ:—ਚਹੈ ਰਿਦ ਯੋ=ਰਿਦੇ ਵਿਚ ਚਾਹ ਕਰਕੇ, ਐਉਂ ਪ੍ਰੇਮ ਨਾਲ ਪਾਠ ਕਰਨਗੇ।

ਮਹਿਦ ਮਹਾਨਾ[1] ॥੧੫॥ ਹਾਥ ਜੋਰਿ ਤਿਨ ਤਬਹਿ ਬਖਾਨੋ।'ਸ਼੍ਰੀ ਗੁਰ ਤੁਮ ਤੇ ਕੌਨ ਸਿਆਨੋ। ਤਊ ਸੁਨਹੁ ਸਰ ਸੁਧਾ[2] ਮਝਾਰਾ। ਹਰਿ ਮੰਦਿਰ ਸੁੰਦਰ ਦਰਬਾਰਾ॥੧੬॥ਸਦਾ ਸਥਾਪਨਿ ਗ੍ਰੰਥ ਸੁ ਲਾਇਕ। ਸ਼ੋਭਹਿਗੋ ਇਮ ਤਹਾਂ ਸੁਭਾਇਕ। ਸਿਹਜਾ ਸ਼ੇਸ਼ ਸਮੁੰਦ ਮਝਾਰੇ। ਜਥਾ ਸ਼ੇਖ ਸਾਂਈ[3] ਛਬਿ ਧਾਰੇ॥ ੧੭॥ਮਨਹੁ ਬੀਚ ਬੈਕੁੰਠ ਸੁ ਮੰਦਿਰ।ਬਿਸ਼ਨੁ ਬਿਰਾਜਹਿ ਛਬਿ ਸੋਂ ਅੰਦਰ' ।ਸੁਨਤਿ ਪ੍ਰਸੰਨ ਗੁਰੂ ਬਹੁ ਭਏ ।–ਜਥਾ ਜੋਗ ਇਨ ਬਰਨਨ ਕਏ ॥੧੮॥ ਬਨਜੋ ਸੁਧਾਸਰ ਬਿਚ ਹਰਿ ਮੰਦਿਰ। ਇਹ ਸਮ ਨਹੀਂ ਤ੍ਰਿਲੋਕੀ ਅੰਦਰਿ। ਤਥਾ ਗ੍ਰੰਥ ਸਾਹਿਬ ਸ਼ੁਭ ਰਚਨੋ । ਸਰਬੋਤਮ ਹਰਿ ਨਾਮਨਿ ਖਚਨੋ[4]॥੧੯॥ ਉਚਿਤ ਮੇਲ ਦੋਨਹੁ ਕੋ[5] ਬਨੈ।ਨਿਸ ਬਾਸੁਰ ਹਰਿ ਕਿਰਤਨ ਭਨੈਂ–। 'ਸੁਨਿ ਗੁਰਦਾਸ!ਸੁ ਬਾਕ ਹਮਾਰੇ।ਸ਼੍ਰੀ ਗੁਰ ਰਾਮਦਾਸ ਦਰਬਾਰੇ॥੨੦॥ ਦਿਨ ਪ੍ਰਤਿ ਬਧਹਿੰ ਸਮਾਜ ਬਡੇਰੇ । ਦੁਖ ਦਾਰਿਦ ਕੋ ਆਇ ਨ ਨੇਰੇ । ਹਰਿ ਮੰਦਿਰ ਹਰਿ ਰੂਪ ਬਿਲੰਦਾ । ਸੇਵਹਿੰ ਸੇਵਕ ਬ੍ਰਿੰਦ ਮੁਕੰਦਾ ॥ ੨੧ ॥ ਲਛਮੀ ਨਿਸ ਬਾਸੁਰ ਇਸ ਸੇਵਹਿ।ਸ਼ਰਧਾ ਧਰਹਿੰ ਦਾਸ ਫਲ ਲੇਵਹਿੰ । ਆਜ ਬਾਸ ਇਸ ਥਲ ਹੀ ਕੀਜਹਿ । ਹੋਤਿ ਪ੍ਰਾਤ ਕੋ ਤਹਿੰ ਗਮਨੀਜਹਿ' ॥ ੨੨ ॥ ਸਭਿਨਿ ਅਹਾਰ ਕਰਜੋ ਸ਼ੁਭ ਖਾਨਾ। ਭੂਮ ਸੈਨ ਕੀਨਸਿ ਤਿਸ ਥਾਨਾ।ਗ੍ਰੰਥ ਸਾਹਿਬ ਆਦਰ ਕੇ ਹੇਤੁ।ਭੂਤਲ ਸੈਨੇ[6] ਗੁਰੂ ਸਮੇਤ ॥੨੩॥ ਰਿਦੈ ਬਿਚਾਰਨਿ ਸ਼੍ਰੀ ਗੁਰ ਕਰੈਂ।–ਟਹਿਲ ਗ੍ਰੰਥ ਕੀ ਕੌਨ ਸੁਧਰੈ। ਬੇਦੀ ਤੇਹਣ ਭੱਲੇ ਬੇਸ । ਸੋਢੀ ਜੋ ਕੁਲ ਕੇ ਅਵਤੰਸ਼[7]॥੨੪॥ਨਿਜ ਕੁਲਕੋ ਇਨ ਕੋ ਹੰਕਾਰ।ਕਰਿ ਨ ਸਕਹਿੰਗੋ ਸੇਵ ਉਦਾਰ । ਇਹ ਸੇਵਕ ਕੀ ਵਸਤੁ ਸਦੀਵਾ । ਨਿਰਹੰਕਾਰ ਜਿਨਹੁ ਮਨ ਨੀਵਾ ॥ ੨੫ ॥ ਸੇਵਾ ਬਿਖੈ ਨਿਪੁਨ ਜੋ ਹੋਇ । ਕਰੀਅਹਿ ਇਹਾਂ ਸਥਾਪਨਿ ਸੋਇ । ਸ਼੍ਰੀ ਨਾਨਕ ਕੋ ਦਰਸ਼ਨ ਕੀਨਿ । ਅਸ ਬੁੱਢਾ ਬਿਚ ਸੇਵ ਪ੍ਰਬੀਨ–॥ ੨੬ ॥ ਇਮ ਬਿਚਾਰ ਕਰਿ ਨਿੰਦ੍ਰਾ ਪਾਈ । ਜਾਗੇ ਜਾਮਨਿ ਜਾਮ ਰਹਾਈ।ਬੁੱਢਾ ਪੁਨ ਗੁਰਦਾਸ ਸੁ ਜਾਗੇ। ਸ਼੍ਰੀ ਗੁਰ ਚਰਨ ਪ੍ਰੇਮ ਮਹਿੰ ਪਾਗੇ॥ ੨੭॥ਸੌਚ[8] ਰਾਮਸਰ ਕੀਨਿ ਸ਼ਨਾਨਾ। ਬੱਦ੍ਰੀ ਤਰ[9] ਬੈਠੇ ਕਰਿ ਧਯਾਨਾ । ਦੈ ਘਟਿਕਾ ਲਖਿ ਅੰਮ੍ਰਿਤ ਕਾਲਾ। ਸ਼੍ਰੀ ਅਰਜਨ ਬਚ ਕਹਜੋ ਰਸਾਲਾ ॥ ੨੮ ॥ [10]ਬੁੱਢਾ ਨਿਜ ਸਿਰ ਪਰ ਧਰਿ ਗ੍ਰੰਥ । ਆਗੇ ਚਲਹੁ ਸੁਧਾਸਰ ਪੰਥ[11]। ਮਾਨਿ

---

[1]ਅੰਮ੍ਰਿਤਸਰ। [2]ਮਹਾਂ ਵਿਸ਼ਨੂੰ। [3]ਜੜਿਆ ਹੋਇਆ। [4]ਭਾਵ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸ਼੍ਰੀ ਹਰਿਮੰਦਿਰ ਜੀ ਦਾ। [5]ਪ੍ਰਿਥਵੀ ਪਰ ਸੁੱਤੇ। [6]ਸ਼ੋਮਣੀ। [7]ਪਵਿੱਤ੍ਰ ਹੋਕੇ। [8]ਏਰੀ ਹੇਠ।

ਬਾਕ ਲ ਭਯੋ ਅਗਾਰੇ।ਚਮਰ ਗੁਰੂ ਅਰਜਨ ਕਰ ਧਾਰੇ॥੨੯॥ਸੰਖ ਅਨਿਕ ਲਘੁ ਦੁੰਦਭਿ[1] ਬਾਜੇ। ਜੈ ਜੈ ਕਾਰ ਉਚ ਸੁਰ ਗਾਜੇ। ਸੁੰਦਰ ਸ਼੍ਰੀ ਹਰਿ ਗੋਵਿੰਦ ਚੰਦ। ਸੰਗ ਚਲਤਿ ਹੁਇ ਸ਼ੋਭ ਬਿਲੰਦ॥੩੦॥ਹਰਿ ਮੰਦਿਰ ਮਹਿ ਜਾਇ ਪਹੁੰਚੇ। ਰਾਗੀ ਰਾਗ ਕਰਤਿ ਸੁਰ ਊਚੇ। ਮੰਜੀ ਸਹਤ ਗ੍ਰੰਥ ਤਹਿੰ ਥਾਪਿ।ਬੈਠੇ ਨਿਕਟ ਗਰੂ ਤਬਿ ਆਪਿ॥੩੧॥ਵਾਰ ਭੋਗ ਕੋ ਸੁਨਿਮਨਲਾਈ। ਸ਼੍ਰੀ ਅਰਜਨ ਪੁਨ ਗਿਰਾ ਅਲਾਈ। 'ਬੁੱਢਾ ਸਾਹਿਬ ਖੋਲਹੁ ਗ੍ਰੰਥ। ਲੇਹੁ ਅਵਾਜ਼ ਸੁਨਹਿ ਸਭਿ ਪੰਥ'॥੩੨॥ਸੁਨਿ ਗੁਰ ਬਚਨ ਰੁਚਿਰ ਮਨਲਾਯਕ। ਸੱਤ ਬਾਕ ਮੁਖ ਜਲਜ ਅਲਾਇਕ[2]। ਅਦਬ ਸੰਗ ਤਬਿ ਗ੍ਰੰਥ ਸੁ ਖੋਲਾ। ਲੇ ਅਵਾਜ਼ ਬੁੱਢਾ ਮੁਖ ਬੋਲਾ* ॥ ੩੩ ॥ ਸੂਹੀ ਮਹਲਾ ੫ ॥

ਪੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥
ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ[3] ਰਾਮ ॥
ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥
ਜੋ ਜੋ ਕਾਰੁ ਭਇਆ ਜਗ ਅੰਤਰਿ ਲਾਏ ਸਗਲ ਵਿਸੂਰੇ[4] ॥ ਪੂਰਨ ਪੁਰਖ ਅਚਤ[5] ਅਬਿਨਾਸੀ[6] ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ[7] ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥ ੧ ॥

ਚੌਪਈ ॥ ਸੁਨਿ ਸਭਿਹੂੰ ਤਬਿ ਸੀਸ ਨਿਵਾਯੋ।ਦੀਨ ਬੰਧੁ ਪ੍ਰਭੁ ਤਿਨ† ਲਖਿ ਪਾਯੋ।ਸ਼੍ਰੀ ਗੁਰ ਕਰ ਤੇ ਚਮਰ ਫਿਰੈਤਾ।ਬੁੱਢਾ ਜਪੁਜੀ ਪਾਠ ਕਰੈਤਾ॥੩੪॥ ਮੈਗਤਿ'ਧੰਨ ਧੰਨ'ਸੁਨਿ ਕਹੈ।ਅਧਿਕ ਅਨੰਦ ਪ੍ਰੇਮ ਤੇ ਲਹੈ। ਜਪੁਜੀ ਭੋਗ ਪਾਇ ਜੈਕਾਰਾ। ਸੀਸ ਨਿਵਾਵਤਿ ਸਭਿਨਿ ਉਚਾਰਾ॥੩੫॥ ਅਤਿ ਅਨੰਦ ਸ਼੍ਰੀ ਅਰਜਨ ਨਾਥ।ਭਏ ਕ੍ਰਿਤਾਰਥ ਮਾਨਿ[8] ਸਨਾਥ।ਅਧਿਕ ਪ੍ਰੇਮ ਤੇ ਗਦ ਗਦ ਹੋਏ। ਗੁਨ ਗਨ ਸ਼੍ਰੀ ਪਰਮੇਸ਼ੁਰ ਜੋਏ॥੩੬॥ਹਰਿਮੰਦਿਰ ਤੇ ਨਿਕਸਿ ਅਗਾਰੀ।ਹਰਿ ਕੀਰਤਿ ਬਹੁ ਭਾਂਤਿ ਉਚਾਰੀ।ਸਿਹਜਾ ਸ਼ੇਸ਼ ਬਿਕੁੰਠ ਮਹਾਨਾ। ਬ੍ਰਹਮ ਲੋਕ ਸ਼ਿਵਲੋਕ ਸਥਾਨਾ॥੩੭॥ਸ੍ਵੇਤ ਦੀਪ[9] ਤਜਿ ਲੋਕਾ ਲੋਕ[10]। ਪੁਰੀ ਅਜੁੱਧਯਾ ਆਦਿ ਅਸ਼ੋਕ।ਪੁਨ ਦ੍ਵਾਰਿਕਾ ਆਦਿਕ ਥਾਨ। ਸਭਿ ਕੋ ਤਜਿ ਕਰਿ ਸ਼੍ਰੀ ਭਗਵਾਨ॥੩੮॥ਸ਼੍ਰੀ ਗੁਰ ਰਾਮਦਾਸ ਦਰਬਾਰ।ਆਨਿ ਬਸੇ

[1]ਧੌਂਸੇ। [2]ਮੁਖ ਕਵਲ ਤੋਂ ਕਹਿਆ। [3]ਫੈਲ ਰਿਹਾ ਹੈ। [4]ਖ਼ੁਵਰ। [5]ਅਗਿਯ। [6]ਨਾਸ਼ ਤੋਂ ਰਹਿਤ। [7]ਧਰਮ। [8]ਕ੍ਰਿਤ ਕ੍ਰਿਤ ਮੰਨਕੇ। [9]ਇਕ ਦੀਪ ਦਾ ਨਾਮ। [10]ਇਕ ਪਰਬਤ ਦਾ ਨਾਮ।

*ਦੋ ਲਿਖਤੀ ਨਸਖਿਆਂ ਵਿਚ ਅੰਕ ੩੩ ਦੀ ਚੌਪਈ ਦੀਆਂ ੬ ਤੁਕਾਂ ਹਨ, ਬਾਕੀ ਦੀਆਂ ਦੋ ਵਾਧੂ ਤੁਕਾਂ ਦਾ ਪਾਠ ਇਉਂ ਹੈ:—ਸੂਹੀ ਰਾਗ ਛੰਤ ਸੋ ਆਜੇ। ਭਾਈ ਬੁਢੇ ਪਾਠ ਸੁਨਾਯੋ। †ਪਾ:—ਨਿਤ।

ਇਸ ਥਾਨ ਉਦਾਰਾ। ਕਲੀ ਕਾਲ ਮਹਿੰ ਇਸੀ ਸਮਾਨ। ਨਾਂਹਿ ਨ ਆਨ[1] ਸਥਾਨ ਮਹਾਨ*॥੩੯॥ਤੀਨ ਲੋਕ ਪਤਿ ਜਹਾਂ ਬਿਰਾਜੇ।ਭੋਗਵਤੀ[2]† ਸੁਰ ਪੁਰਿ ਪਿਖਿ ਲਾਜੇ। ਸਭਿ ਸਥਾਨ ਕੀ ਸ਼੍ਰੀ[3] ਚਲਿ ਆਈ। ਆਨਿ ਵਸੀ ਸ਼੍ਰੀ ਗੁਰ ਸ਼ਰਨਾਈ ॥੪੦॥ 'ਧੰਨ ਧੰਨ ਸ਼੍ਰੀ ਗੁਰ ਦਰਬਾਰਾ। ਪਈਯਤਿ ਜਹਾਂ ਪਦਾਰਥਚਾਰਾ'।ਇਮ ਉਤਸਾਹਤਿ ਦਿਵਸ ਬਿਤਾਯੋ। ਸੰਧਨਾ ਭਈ ਤਰਨਿ ਅਸਤਾਯੋ[4] ॥੪੧॥ ਬੁੱਢੇ ਬੂਝਨਿ ਕੀਨਸਿ ਤਬੈ। 'ਗ੍ਰੰਥ ਰਹੈ ਕਿਤ[5] ਨਿਸ ਮਹਿੰ ਅਬੈ?ਜਹਾਂ ਆਪ ਕੀ ਆਇਸੁ ਹੋਇ। ਕਰਹਿੰ ਸਿੱਖ ਮਿਰਜਾਦਾ ਸੋਇ' ॥ ੪੨ ॥ ਸ਼੍ਰੀ ਗੁਰ ਕਹਯੋ 'ਪ੍ਰਭੂ ਦਰਬਾਰਾ। ਗ੍ਰੰਥ ਪ੍ਰਮੇਸ਼ੁਰ ਕੋ ਅਵਤਾਰਾ। ਛੋਢ ਜਾਮ ਜਾਮਨਿ ਜਬਿ ਜਾਇ। ਪਠਹਿੰ ਸੋਹਿਲਾ ਕਿਰਤਨ ਗਾਇ॥੪੩॥ ਬਹੁਰੋ ਲੈ ਜਾਵਹੁ ਅਸਵਾਰਾ । ਜਿਸੀ ਕੋਠਰੀ ਰਹਨਿ ਹਮਾਰਾ । ਤਹਾਂ ਨਿਵਾਸ ਕਰਹੁ ਜੁਤ ਮਾਨ[6]। ਜਾਮ ਛੋਢ ਜਾਮਨਿ ਰਹਿ ਆਨ ॥੪੪॥ ਸ਼੍ਰੀ ਹਰਿਮੰਦਿਰ ਤਬਹਿ ਸ਼ਨਾਨਹੁ। ਫਰਸ਼ ਅਨੇਕ ਭਾਂਤਿ ਕੇ ਠਾਨਹੁ । ਦੀਪਕ ਸਦਾ ਘ੍ਰਿੱਤ ਕੋ ਬਾਰੋ। ਜਾਮ ਨਿਸਾ ਜਬਿ ਰਹੀ ਨਿਹਾਰੋ॥੪੫॥ ਰਾਗੀ ਆਸਾ ਵਾਰ ਸੁ ਗਾਵਹਿੰ।ਅਨਿਕ ਰਾਗ ਕੇ ਸ਼ਬਦ ਸੁਨਾਵਹਿੰ।ਦ੍ਵੈ ਘਟਿਕਾ ਜਾਮਨਿ ਰਹਿ ਜਬੈ । ਆਨਹੁ ਸ਼੍ਰੀ ਗ੍ਰੰਥ ਸਾਹਿਬ ਤਬੈ ॥ ੪੬ ॥ ਵਾਰ ਭੋਗ ਤੇ ਖੋਲਿ ਪਢੀਜੈ । ਇਸੀ ਪ੍ਰਕਾਰ ਕਾਰ ਨਿਤ ਕੀਜਹਿ' । ਇਮ ਕਹਿ ਸ਼੍ਰੀ ਗੁਰ ਬੈਠਿ ਰਹਾਏ।ਚੌਂਕੀ ਸੁਨੀ ਕਾਨੜਾ ਗਾਏ॥੪੭॥ਬਹੁਰ ਸੋਹਿਲਾ ਪਠਿ ਕਰਿ ਪਾਸਿ । ਉਠਿ ਤਬਿ ਸਭਿ ਕੀਨਸਿ ਅਰਦਾਸ। ਬੁੱਢੇ ਗ੍ਰੰਥ ਲੀਨ ਸਿਰ ਧਾਰੀ। ਚਵਰ ਕਰਹਿੰ ਗੁਰ ਵਾਰੰਵਾਰੀ॥੪੮॥ ਸੰਖਨਿ ਕੀ ਧੁਨਿ ਕੀਨਿ ਬਿਸਾਲਾ। ਬਾਦਿਤ ਅਪਰ ਬਜੇ ਤਿਸਕਾਲਾ।ਰਹੈਂ ਕੋਠਰੀ ਮਹਿੰ ਗੁਰ ਸਦਾਗਮਨਹਿੰ ਸਦਨ ਆਪਨੇ ਕਦਾ॥੪੯॥ਤਿਹ ਸਥਾਨ ਲੈ ਕਰਿ ਜਬਿ ਗਏ।ਸੁਠ ਪ੍ਰਯੰਕ ਤਬਿ ਡਾਸਤਿ ਭਏ।ਸੇਜ ਬੰਦ ਗੁੰਦੇ ਬਡ ਜ਼ਰੀ।ਸੁੰਦਰ ਫੂਲਨਿ ਮਾਲਾ ਧਰੀ ॥ ੫੦ ॥ ਤਹਾਂ ਨਿਵਾਸ ਗ੍ਰੰਥ ਕੋ ਕੀਨੋ । ਸ਼੍ਰੀ ਗੁਰ ਭੂਤਲ[7] ਨਿਕਟ ਅਸੀਨੋ[8] । ਕਬਿ ਕਬਿ ਸਦਨ ਆਪਨੇ ਜਾਹਿੰ।ਨਾਂਹਿ ਤ ਰਹੈਂ ਗ੍ਰੰਥ ਕੇ ਪਾਹਿ॥੫੧॥

[1]ਹੋਰ। [2]ਨਾਗਾਂ ਦੀ ਰਾਜਧਾਨੀ ਜੋ ਪਤਾਲ ਵਿਚ ਵਸਦੇ ਹਨ। (ਅ) ਪਤਾਲ ਗੰਗਾ, (ਏ) ਇਕ ਤੀਰਥ ਦਾ ਨਾਮ। [3]ਲੱਛਮੀ। [4]ਸੂਰਜ ਛਿਪ ਗਿਆ। [5]ਕਿਥੇ । [6]ਆਦਰ। [7]ਪ੍ਰਿਥਵੀ ਪਰ। [8]ਇਸਥਿਤ ਹੋਏ। *ਕਵਿ ਜੀ ਦਾ ਭਾਵ ਇਹ ਹੈ ਕਿ ਸ਼੍ਰੀ ਦਰਬਾਰ ਸਾਹਿਬ ਸਭ ਅਸਥਾਨਾਂ ਤੋਂ ਉੱਤਮ ਹੈ, ਸਾਰੇ ਹੋਰ ਤੀਰਥ ਇਸ ਤੋਂ ਨੀਵੇਂ ਹਨ। †ਜੇ ਨਾਗ ਤੋਂ ਨਾਗ ਵਿੰਨ੍ਹ ਵਾਲੀ ਮਨੁੱਖ ਜਾਤੀ ਸਮਝੀ ਜਾਵੇ ਤਾਂ ਉਨ੍ਹਾਂ ਦੀ ਰਾਜਧਾਨੀ ਰੋਕਸਿਲ· ਸੀ, ਜੋ ਅਸ਼ੋਕ ਦੇ ਸਮੇਂ ਬੀ ਪ੍ਰਯ ਵਸਦੀ ਸੀ। ਇਸ ਦੇ ਖੰਡਰ ਹੁਣ ਲਭੇ ਹਨ ਸਰਾਇਕਾਲਾ ਦੇ ਪਾਸ।

ਸ਼੍ਰੀ ਗ੍ਰੰਥ ਸਾਹਿਬ ਕੀ ਕਥਾ। ਭਈ ਜਥਾ ਉਚਰੀ ਮੈਂ ਤਥਾ। ਸੁਨਤਿ ਪਠਤਿ ਚਿਤ ਬਾਂਛਤਿ ਦਾਤਾ। ਗੁਰ ਪਗ ਰਤਿ ਤੇ ਆਤਮ ਗ੍ਯਾਤਾ॥੫੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸਤਿਗੁਰ ਮਹਾਤਮ ਪ੍ਰਕਾਸ਼ ਸ਼੍ਰੀ ਗ੍ਰੰਥ ਸਾਹਿਬ ਵਰਨਨੰ ਨਾਮ ਪੰਚਾਸੋ ਅੰਸੂ ॥੫੦॥

੫੧. [ਭਾਈ ਤਿਲੋਕੇ ਦੀ ਕਾਠ ਦੀ ਤਲਵਾਰ। ਭਾਈ ਕਟਾਰੂ ਦਾ ਘੱਟ ਵੱਟਾ]।

ਦੋਹਰਾ॥ ਸ਼੍ਰੀ ਸਤਿਗੁਰ ਇਕ ਦਿਨ ਥਿਰੇ ਸੰਗਤਿ ਦਰਸਤਿ ਆਇ। ਸਿੱਖ 'ਤਿਲੋਕਾ ਨਾਮ ਜਿਸ ਚਰਨ ਕਮਲ ਸਿਰ ਲਾਇ ॥੧॥ ਚੌਪਈ॥ ਹਾਥ ਜੋਰਿ ਤਿਨ ਅਰਜ਼ ਗੁਜਾਰੀ।'ਮੈਂ ਆਯੋ ਪ੍ਰਭੁ ਸ਼ਰਨ ਤੁਮਾਰੀ। ਜਿਸ ਤੇ ਮੇਰੋ ਹੁਇ ਕੱਲ੍ਯਾਨਾ। ਜੁਗ ਲੋਕਨ ਮਹਿੰ ਅਨੰਦ ਮਹਾਨਾ ॥ ੨ ॥ ਅਸ ਮੁਝ ਕਉ ਦੀਜਹਿ ਉਪਦੇਸ਼। ਸੁਨਤਿ ਕਮਾਵਤਿ ਨਸਹਿੰ ਕਲੇਸ਼'। ਸੁਨਿ ਸਤਿਗੁਰ ਕਰਿ ਦਯਾ ਸੁਨਾਈ।'ਸੱਤਿਨਾਮ ਸੋਂ ਰਹੁ ਲਿਵਲਾਈ॥੩॥ ਉਠਤਿ ਬੈਠਤਿ ਆਵਤਿ ਜਾਤੇ। ਨਹਿੰ ਸਿਮਰਨ ਤ੍ਯਾਗਹੁ ਦਿਨ ਰਾਤੇ। ਪਰਮੇਸ਼ੁਰ ਭਾਣੇ ਕੋ ਮਾਨਿ। ਹਰਖਹੁ–ਭਲੀ ਕਰਹਿ–ਇਮ ਜਾਨਿ[1] ॥ ੪ ॥ ਦੋਸ਼ ਅਰੋਪਹੁ ਕੋਇ ਨ ਪ੍ਰਭੁ ਮੈਂ। ਜੋ ਬ੍ਯਾਪਕ ਨਭ ਕੀ ਸਮ ਸਭਿ ਮੈਂ। ਤਨ ਹੈਤਾ ਕੋ ਤਜਿ ਅੱਭ੍ਯਾਸ।ਸਨੈ ਸਨੈ ਲਖਿ ਰੂਪ ਪ੍ਰਕਾਸ਼ ॥੫॥ ਰਹੁ ਅਹਿੰਸ[2] ਕਰਿ ਸਭਿ ਪਰ ਦਯਾ।ਕਿਸ ਕੋ ਨਹੀਂ ਦੁਖਾਵਹੁ ਹਿਯਾ। ਜਥਾ ਲਾਭ ਕੀਜਹਿ ਸੰਤੋਸ਼ਾ[3]। ਤਜਹੁ ਬਿਕਾਰ ਆਦਿ ਜੇ ਰੋਸਾ[4] ॥੬॥ ਇਮ ਸਤਿਗੁਰ ਤੇ ਲੈ ਉਪਦੇਸ਼। ਗਮਨ੍ਯੋ ਗਜ਼ਨੀ ਅਪਨੋ ਦੇਸ਼। ਮੁਗ਼ਲ ਚਾਕਰੀ ਤਹਾਂ ਕਰੈਤਾ। ਵਹਿਰ ਅਰੂਢੈ ਸੰਗ ਰਹੈਤਾ ॥ ੭ ॥ ਲੇਤਿ ਰਜਤਪਣ ਨਿਤ ਪੰਚਾਸ*। ਆਯੁਧ ਧਰੈ ਰਹਤਿ ਤ੍ਰਿਸ ਪਾਸਿ। ਚਢ੍ਯੋ ਮੁਗ਼ਲ ਇਕ ਦ੍ਯੋਸ ਸ਼ਿਕਾਰ। ਸੰਗ ਤਿਲੋਕਾ ਅਸੁ[5] ਅਸਵਾਰ ॥੮॥ਮੁਗ਼ਲ ਅਗਾਰੀ ਮ੍ਰਿਗਨਿ ਪਲਾਈ[6]। ਪੀਛੈ ਲਾਗੋ ਤੁਰੰਗ ਧਵਾਈ[7]। ਜਥਹਿ ਤਿਲੋਕੇ ਕੀਨਸਿ ਨੇਰ। ਘੋਰਾ ਮਿਲ੍ਯੋ ਨਿਕਟਿ ਤਬਿ ਹੇਰਿ॥੯॥ ਖੈਂਚ ਖੜਗ ਕੋ ਤਾਂ ਪਰ ਝਾਰਾ। ਮ੍ਰਿਗਨੀ ਗਰਭ ਦੁਧਾ ਕਰਿ ਡਾਰਾ[8]। ਜੁਗ ਅਰਭਕ[9] ਬਿਚ ਤੇ ਗਿਰ ਪਰੇ। ਕਿਤਿਕ ਕਾਲ ਮਹਿੰ ਤਰਫਤਿ ਮਰੇ ॥੧੦॥ ਦੇਖਿ ਤਿਲੋਕੇ ਕਰੁਨਾ ਠਾਨੀ[10]। 'ਧਿਕ ਧਿਕ' ਅਪਨੇ ਕਰਮ ਬਖਾਨੀ।– ਐਸੋ ਪਾਪ ਅਚਾਨਕ ਲਏ। ਇਕ ਕੇ ਹਤੇ

[1]ਇਹ ਜਾਣਕੇ ਖੁਸ਼ ਹੋਵੇ ਕਿ (ਪਰਮੇਸ਼ੁਰ) ਭਲੀ ਕਰਦਾ ਹੈ। [2]ਜੀਵ ਘਾਤ ਨਾ ਕਰਨਾ। [3]ਸੰਤੋਖ। [4]ਕ੍ਰੋਧ ਆਦਿਕ। [5]ਘੋੜੇ ਤੇ। [6]ਹਰਨੀ ਦੌੜੀ। [7]ਦੌੜਾਕੇ। [8](ਗਰਭਵਤੀ) ਹਰਨੀ ਦਾ ਗਰਭ ਦੋ ਟੋਟੇ ਕਰ ਦਿੱਤਾ। [9]ਦੋਵੇਂ ਬੱਚੇ। [10]ਤਰਸ ਆਯਾ।

*ਯਾਰਵੀਂ ਵਾਰ ਦਾ ਟੀਕਾ (ਸਿਖ ਭਗਤ ਮਾਲਾ) ਵਿੱਚ ਪੰਜ ਰੁਪੈ ਰੋਜ਼ ਲਿਖਿਆ ਹੈ।

ਤੀਨ ਮਰਿ ਗਏ–॥ ੧੧ ॥ ਗੁਰ ਉਪਦੇਸ਼ ਕਰਨੇ ਤਬਿ ਸਿਮਰਨ।–ਦਯਾ ਕਰਹੁ ਨਹਿੰ ਹਨੋ ਜੀਵ ਗਨ–।–ਸੋ ਮੁਝਤੇ ਨਹਿੰ ਗਯੋ ਕਮਾਯੋ।ਯਾਂਤੇ ਦੋਸ਼ ਅਧਿਕ ਮੈਂ ਪਾਯੋ ॥ ੧੨ ॥ ਸ਼ਸਤ੍ਰ ਪਾਸ ਤੇ ਅਘ ਹੁਇ ਆਵੈ। ਤਯਾਗਨਿ ਕਰੌਂ ਨ ਪੁਨ ਕੋ ਘਾਵੈ[1]–।ਚਿਤ ਬਿਚਾਰ ਤਰਵਾਰ ਹਟਾਈ। ਤੋਗ ਕਾਠ ਕੀ ਕਰਿ ਗਰ[2] ਪਾਈ॥੧੩॥ਕਿਤਿਕ ਦਿਵਸ ਗਰ[2] ਰਾਖੀ ਸੋਈ।ਹੁਤੋ ਤਿਲੋਕੇ ਕੋ ਰਿਪੁ ਕੋਈ। ਤਿਸ ਨੇ ਸਕਲ ਭੇਦ ਕੋ ਪਾਇ। ਚਾਰੀ[3] ਕਰੀ ਮੁਗ਼ਲ ਢਿਗ ਜਾਇ॥੧੪॥ ਕਹੈ 'ਤਿਲੋਕਾ ਬਡੋ ਸਿਪਾਹੀ। ਤੋਗ਼ ਕਾਠ ਕੀ ਰਾਖਤਿ ਪਾਹੀ। ਲੋਹ ਮੂਠ ਉਪਰ ਦਿਖਰਾਈ। ਲਹੈ ਦਰਬ[4] ਕੋ ਕਰਿ ਚਤੁਰਾਈ' ॥ ੧੫ ॥ ਸੁਨਤਿ ਮੁਗ਼ਲ ਨਹਿੰ ਮਾਨੀ ਬਾਨੀ। 'ਸੂਰ ਤਿਲੋਕਾ ਮਹਾਂ ਗੁਮਾਨੀ। ਮੈਂ ਸਾਦਰ ਰਾਖੋਂ ਦੇ ਧਨ ਕੋ। ਜਾਨੋਂ ਕਾਜ ਕਰਹਿ ਬਡ ਰਨ[5] ਕੋ' ॥ ੧੬ ॥ ਪੁਨਹਿ ਮੁਗ਼ਲ ਸੰਗ ਚੁਗਲ[6] ਉਚਾਰੈ। 'ਆਪ ਸਭਾ ਲਾਵਹੁ ਇਕ ਬਾਰੈ। ਤਬਹਿ ਅਚਾਨਕ ਲਿਹੁ ਨਿਕਸਾਈ। ਦੇਖੀ ਪਰੈ ਹੋਇ ਜਸੁ ਪਾਈ' ॥ ੧੭ ॥ ਜੇ ਕਰਿ ਤੋਗ਼ ਕਾਠ ਕੀ ਹੋਇ। ਦੇਹੁ ਨ ਦਰਬ ਬਿਨੌਕਰ ਸੋਇ[7]। ਹੋਇ ਜਿ ਲੋਹਾ[8] ਖੜਗ ਪ੍ਰਕਾਸ਼। ਤੌ ਲਿਹੁ ਦੰਡ ਜਿ ਹੁਇ ਮਮ ਪਾਸ'॥੧੮॥ਸੁਨਤਿ ਮੁਗ਼ਲ ਕੈ ਸੇਸਾ ਭਯੋ। ਸਕਲ ਦਿਵਾਨ ਲਾਇ ਨਿਜ ਲਯੋ। ਖੜਗ ਸਿਪਰ ਧਰਿ ਬ੍ਰਿੰਦ ਸਿਪਾਹੀ। ਬੈਠੇ ਸਹਤ ਤਿਲੋਕੇ, ਪਾਹੀ॥ ੧੯ ॥–ਨਹੀਂ ਨਿਰਾਦਰ ਇਸ ਕੋ ਹੋਇ–। ਰਿਦੈ ਬਿਚਾਰ ਮੁਗ਼ਲ ਕਿਯ ਸੋਇ। ਪ੍ਰਥਮ ਖੜਗ ਨਿਜ ਖੈਂਚਿ ਦਿਖਾਯੋ। ਪੁਨ ਦੂਸਰ ਕੋ ਕਹਿ ਨਿਕਸਾਯੋ ॥ ੨੦ ॥ ਪੁਨਹ ਕਹੀ 'ਸਭਿ ਸੁਭਟ ! ਕ੍ਰਿਪਾਨ। ਕਰਹੁ ਦਿਖਾਵਨਿ ਅਲਪ ਮਹਾਨ[10]'। ਸੁਨਤਿ ਮੁਗ਼ਲ ਤੇ ਛਰਤਿ ਤਿਲੋਕੇ।–ਕਹੈ ਕਹਾਂ ਮਮ ਖੜਗ ਬਿਲੋਕੇ[11]–॥੨੧॥ ਤਬਿ ਸਤਿਗੁਰ ਉਰ ਸਿਮਰਨਿ ਕਰੈ।–ਮੈਂ ਉਪਦੇਸ਼ ਆਪ ਕੋ ਧਰੋ। ਰਹੌਂ ਅਹਿੰਸ ਤਜੀ ਤਰਵਾਰ। ਉਘਰਹਿ ਪਰਦਾ ਸਭਾ ਮਝਾਰ॥੨੨॥ਅਬਿ ਮੇਰੀ ਤੁਮ ਕਰਹੁ ਸਹਾਈ।ਜਥਾ ਦ੍ਰੌਪਤੀ ਲਾਜ ਬਚਾਈ। ਪਰਦਾ ਸਭਾ ਬਿਖੈ ਤਿਸ ਰਾਖਾ। ਪੂਰੀ ਨ ਦੁਸ਼ਟਨਿ ਕੀ ਅਭਿਲਾਖਾ॥੨੩॥ ਤਿਮ ਮੇਰੀ ਅਬਿ ਲਾਜ ਰਖੀਜੈ। ਸਭਾ ਬਿਖੈ ਕਰਿ ਖੜਗ ਦਿਖੀਜੈ। ਨਾਂਹਿ

---

[1]ਨਾ ਫੇਰ ਕਿਸੇ ਨੂੰ ਮਾਰਾਂ। [2]ਗਲੇ (ਵਿੱਚ)। [3]ਚੁਗਲੀ। [4]ਲੈਂਦਾ ਹੈ ਧਨ। [5]ਜੰਗ ਦਾ। [6]ਨਿੰਦਕ। [7]ਜੇਸੀ ਪਾਈ ਭਾਵ ਪੰਹਿਨੀ ਹੋਵੇਗੀ ਤਿਹੋ ਜਿਹੀ ਦਿੱਸ ਪਵੇਗੀ। [8]ਨੌਕਰੀ ਤੇ ਖਾਰਜ ਕਰਦਿਓ ਉਸਨੂੰ। [9]ਲੋਹੇ ਦੀ। [10]ਛੋਟੇ ਵਡੇ ਸੂਰਮੇ। [11]ਮੇਰੀ ਤਲਵਾਰ ਨੂੰ ਵੇਖਕੇ ਕੀਹ ਕਹੇਗਾ (ਮੁਗਲ) (ਅ) ਕਿੱਥੇ ਹੈ ਮੇਰੀ ਤਲਵਾਰ, ਵੇਖਕੇ ਕਹੇਗਾ (ਮੁਗਲ)।

ਭ ਹੋਰਹਿ ਕਾਠ ਕ੍ਰਿਪਾਨ।ਕਰਹਿ ਮੁਗ਼ਲਮੇਰੀ ਭਬਿ ਹਾਨਿ--।੨੪।ਮਨ ਹੀ ਮਨਹਿ ਮਨਾਵਤਿ ਗੁਰ ਕੋ। ਦਹਲ ਰਹਜੋ[1] ਨਹਿੰ ਧੀਰਜ ਉਰ ਕੋ। ਭਬਿ ਸਤਿਗੁਰ ਨਿਜ ਦਾਸ ਬਿਚਾਰਾ। ਭਏ ਸਹਾਯਕ ਲਾਇ ਨ ਬਾਰਾ॥ ੨੫॥ ਜਬਿ ਸਭਿ ਕੋ ਇਮ ਖੜਗ ਬਿਲੋਕੋ। ਕਹਜੋ ਕਿ 'ਤੁੰ ਭਿ ਦਿਖਾਉ ਤਿਲੋਕੋ !। ਕਿਸ ਪ੍ਰਕਾਰ ਕੋ ਰਾਖਤਿ ਪਾਸ। ਕੋ ਤਕਮਾ*ਕਰਿ ਹੈਂ ਨਿਰ-ਜਾਸ[2]॥੨੬॥ ਕਹਜੋ ਤਿਲੋਕੋ 'ਤਕਮਾ[3] ਗੁਰ ਕੋ। ਮੋਰ ਖੜਗ ਪਰ ਨਹੀਂ ਅਪਰ ਕੋ। ਜਸ ਸਤਿਗੁਰ ਨੇ ਦੀਨਸਿ ਮੋਹੀ। ਵਹਿਰ ਨਿਕਾਸਿ ਦਿਖਾਵੋਂ ਤੋਹੀ'।੨੭।'ਵਾਹਿਗੁਰੂ'ਕਹਿ ਖੈਂਚ ਨਿਕਾਰਾ।ਨਿਕਸੇ ਭਯੋ ਪ੍ਰਕਾਸ਼ ਉਦਾਰਾ। ਅਸ ਤੀਖਨ ਧਾਰਾ ਅਸਿ[4] ਕੇਰੀ। ਨਹੀਂ ਅਪਰ ਕੇ ਇਸ ਬਿਧਿ ਹੇਰੀ ॥ ੨੮॥ ਹੇਰਤਿ ਹਰਖਜੋ ਮੁਗਲ ਬਿਸਾਲਾ। ਦੁਗਨਾ ਰੋਜ਼ ਕਰਜੋ ਤਿਸਕਾਲਾ। ਦੰਡ ਦਯੋ ਤਿਸ ਚੁਗਲ ਉਦਾਰਾ। ਮੁਖ ਕਾਰਾ ਕਰਿ ਵਹਿਰ ਨਿਕਾਰਾ ॥ ੨੯ ॥ ਅਤਿ ਸ਼ਰਧਾ ਧਰਿ ਸਤਿਗੁਰ ਮਾਂਹੀ। ਕੇਤਿਕ ਦਿਨ ਮਹਿੰ ਆਯੋ ਪਾਹੀ। 'ਧੰਨ ਧੰਨ' ਕਹਿ ਚਰਨੀ ਪਰਜੋ। ਪੁਨਹ ਪ੍ਰਸੰਗ ਸੁਨਾਵਨਿ ਕਰਜੋ ॥੩੦ ॥ ਸੁਨਤਿ ਸਭਾ ਮਹਿੰ ਸਤਿਗੁਰ ਕਹਜੋ। 'ਦਯਾ ਕਰਨਿ ਪ੍ਰਣ ਤੈਂ ਨਿਰਬਹਜੋ। ਕਜੋਂ ਨ ਹੋਹਿੰ ਭਬਿ ਗੁਰੂ ਸਹਾਈ।ਗੁਰ ਬਾਨੀ ਮਨਮਾਨਿ[5] ਕਮਾਈ'॥੩੧॥ਸਗਰੇ ਸਿੱਖਨਿ ਸੁਨਜੋ ਪ੍ਰਸੰਗ। 'ਧੰਨ ਗੁਰੂ' ਕਹਿ ਸ਼ਰਧਾ ਸੰਗ। ਕੇਤਿਕ ਦਿਨ ਰਹਿ ਗਯੋ ਤਿਲੋਕਾ। ਸਿੱਖ ਕਟਾਰੂ ਦਰਸ ਬਿਲੋਕਾ॥੩੨॥ ਬੰਦਨ ਕਰੀ ਚਰਨ ਅਰਬਿੰਦ। ਠਾਂਢੇ ਹੁਇ ਜਸੁ ਕਰਜੋ ਬਿਲੰਦ। 'ਬਨੋ ਸਹਾਇਕ ਤੁਮ ਜਗਨਾਯਕ। ਸਿੱਖਨਿ ਕੇ ਗਨ ਬਿਘਨ ਨਸਾਇਕ'॥੩੩॥ਬੂਝਤਿ ਭਯੋ 'ਦੇਹੁ ਉਪਦੇਸ਼। ਜਿਸ ਕਰਿ ਸਗਰੇ ਮਿਟੈਂ ਕਲੇਸ਼। ਸੁਖਾ ਕਾਬਲ ਬਿਖੈ ਰਹਾਈ। ਹੋਤ ਜੀਵਕਾ ਮੈਂ ਧੜਵਾਈ' ॥ ੩੪॥ਸਤਿਗੁਰ ਕਹਜੋ 'ਘਾਟ ਨਹਿੰ ਦੀਜੈ।ਸੋਭਿਨਾਮ ਕੋ ਸਿਮਰਨਿਕੀਜੈ। ਦੇਹੁ ਦਸੌਂਧ ਗੁਰੂ ਹਿਤ ਸਦਾ। ਦਾਰਿਦ ਸਦਨ ਹੋਹਿ ਨਹਿੰ ਕਦਾ'॥੩੫॥ ਸੁਨਿ ਕਰਿ ਅਪਨੇ ਧਾਮ ਸਿਧਾਰਾ। ਕਰਹਿ ਸਦਾ ਅਪਨੀ ਭਹਿੰ ਕਾਰਾ।

[1]ਕੰਬ ਰਹਿਆ। [2]ਕਿਸ ਛਾਪ ਦੀ ਹੈ ਨਿਰਨੇ ਕਰੀਏ। [3]ਮੁਹਰ। [4]ਤਲਵਾਰ। [5]ਮਨ ਵਿਖੇ ਮੰਨ ਕੇ। *ਤੁਰਕੀ ਪਦ ਹੈ:--ਤਮਗ਼ਾ=ਨਿਸ਼ਾਨ, ਮੁਹਰ। ਮਹਸੂਲ ਲੈਕੇ ਪਾਤਸ਼ਾਹੀ ਮੁਹਰ ਸ਼ੈਆਂ ਤੇ ਲਗਦੀ ਸੀ, ਜਿਸਤੋਂ ਪਛਾਨ ਹੋ ਜਾਂਦੀ ਸੀ ਕਿ ਇਹ ਸ਼ੈ ਕਿਸ ਸਿੱਕੇ ਯਾ ਦੇਸ਼ ਦੀ ਹੈ। ਹੁਣ ਤਮਗ਼ਾ ਇਜ਼ਤ ਦੇ ਵਾਧੇ ਦਾ ਇਕ ਨਿਸ਼ਾਨ ਹੁੰਦਾ ਹੈ।

'ਗੁਰ ਗੁਰ' ਜਪਹਿ ਨ ਤੋਲਹਿ ਘਾਟ। ਏਕ ਬਨਕ[1]ਨੇ ਦੀਨਸਿ ਬਾਟ[2]॥ ੩੬॥ਪੈਸੇ ਪੰਚ ਘਾਟ ਸੋ ਅਹਾ।ਨਹੀਂ ਕਟਾਰੂ ਉਰ ਮੈਂ ਲਹਾ।ਨਿਤ ਤੋਲਤਿ ਤਿਸ ਕੇ ਸੰਗ ਦੇਈ। ਜਾਇ ਘਾਟ ਜੋ ਆਇ ਸੁ ਲੇਈ[3] ॥ ੩੭ ॥ ਇਕ ਨੇ ਤੋਲਨੋ ਹੋਇਸਿ ਘਾਟ। ਲਖਨੋ ਕਟਾਰੂ ਕੋ ਘਟ ਬਾਟ[2]। ਚਾਰੀ[4] ਜਾਇ ਉਚਾਰੀ ਭਾਂਹਿ।'ਤੋਲਤਿ ਘਾਟ ਸਭਿਨਿ ਕੇ ਪਾਹਿ'॥੩੮॥ ਸੁਨਿ ਸੂਬੇ ਰਿਸ ਕਰਿ ਬੁਲਵਾਯੋ। ਪੁਨ ਕਹਿ ਬਾਟ ਧਰਾ ਅਨਵਾਯੋ[5]। 'ਅਪਰ ਸੰਗ ਇਸ ਤੋਲਨਿ ਕੀਜੈ। ਮੋਹਿ ਰੁਬਰੋ ਇਸ ਪਿਖਿ ਲੀਜੈ' ॥ ੩੯ ॥ ਤਬਹਿ ਕਟਾਰੂ ਉਰ ਛਰਪਾਯੋ। ਸਤਿਗੁਰ ਧਯਾਨ ਧਰਨੋ ਜਸੁ ਗਾਯੋ।–ਨਹਿੰ ਸਹਾਇ ਇਸ ਥਲ ਕਿਸ ਕੇਰੀ। ਅਬਿ ਰਾਵਰ ਕੀ ਆਸ ਬਡੇਰੀ॥੪੦॥ਅਪ੍ਰ ਅਨਜਾਨ-ਪਨੇ ਮਹਿੰ ਕੀਨਿ। ਸੋ ਨ ਬਿਚਾਰਹੁ ਮੈਂ ਜਨ ਦੀਨ। ਏਕ ਭਰੋਸਾ ਮੋਕਹੁ ਭਾਰੀ। ਆਸ ਨ ਦੂਜੀ ਸ਼ਰਨ ਤਿਹਾਰੀ–॥੪੧॥ਇਤ ਸਤਿਗੁਰ ਥਡ ਸਭਾ ਮਝਾਰੀ। ਬੈਠੇ ਦਰਸਤਿ ਹੈਂ ਨਰ ਨਾਰੀ। ਇਕ ਸਿਖ ਪੈਸੇ ਪੰਜ ਚਢਾਏ। ਧਰਿ ਕਰ ਪਰ ਤੋਲਤਿ ਲੇ ਦਾਏਂ[6] ॥ ੪੨ ॥ ਪੁਨਹੁ ਬਾਮ ਕਰ ਪਰ ਧਰਿ, ਤੋਲੈਂ'। ਦੇਖਿ ਦਾਸ ਢਿਗ ਤਬਿਹੁੰ ਬੋਲੇ। 'ਸ਼੍ਰੀ ਸਤਿਗੁਰ ਮਾਯਾ ਨਿਤ ਆਵਤਿ।ਹੇਮ ਰਜਤ[7] ਕਰ ਕਬਿ ਨ ਛੁਹਾਵਤਿ॥੪੩॥ਪੈਸੇ ਪੰਚ ਆਜ ਕਰ ਲੀਏ। ਦਾਹਨਿ ਬਾਮ ਧਰਹੁ ਹਿਤ ਕੀਏ। ਇਹ ਕਾਰਨ ਕਯਾ ਉਚਰਹੁ ਸ੍ਵਾਮੀ!। ਇਤ ਉਤ ਧਰਤਿ ਨ ਹਮ ਕੁਛ ਜਾਮੀ[8] ॥੪੪॥ ਸ਼੍ਰੀ ਗੁਰ ਕਹਨੋ 'ਸਿੱਖ ਕੋ ਬਾਟ। ਪੂਰਾ ਕਰਹਿੰ ਇਤੋ ਸੋ ਘਾਟ। ਪਲਰੋ ਦੇਨ ਤਰਾਜ਼ੂ ਕੇਰ। ਤੋਲਤਿ ਹੈ ਇਤ ਉਰ ਨਰ ਫੇਰਿ॥੪੫॥ਯਾਂਤੇ ਹਮ ਦੋਨਹੁ ਕਰ ਧਰੈ।ਸਿਖ ਕੋ ਬਾਟ ਸੁ ਪੂਰਾ ਕਰੈਂ। ਨਾਮ ਕਟਾਰੂ ਕਾਬਲ ਮਾਂਹਿ। ਬਾਟ[2] ਘਾਟ ਅਨਜਾਨੇ ਭਾਂਹਿ'॥੪੬॥ ਇਮ ਸਤਿਗੁਰ ਸਿੱਖਨਿ ਮਹਿੰ ਕਹਨੋ।ਪੂਰਾ ਬਾਟ ਜੁ ਸੂਬੇ ਲਹਨੋ। ਭਯੋ ਕਟਾਰੂ ਪਰ ਸੁ ਪ੍ਰਸੰਨ। 'ਦੁਸ਼ਟ ਚੁਗਲ ਝੂਠਾ, ਤੂੰ ਧੰਨ'॥੪੭॥ ਕਰਨੋ ਕੋਸ਼ ਪਤਿ ਸੌਂਪਨੋ[10] ਕੋਸ਼। ਲਖਨੋ–ਮਾਤਬਰ[11] ਇਹੁ

---

[1]ਬਾਣੀਏ । [2]ਵੱਟਾ । [3]ਜੋ ਆਕੇ ਲੈਂਦਾ ਹੈ (ਉਸਦਾ) ਘਟ ਜਾਂਦਾ ਹੈ । [4]ਚੁਗਲੀ । [5]ਉਸਨੇ ਵੱਟਿਆਂ ਦਾ ਧੜਾ ਮੰਗਵਾਯਾ । (ਅ) ਫੇਰ ਆਖਕੇ ਵੱਟਾ ਮੰਗਾਕੇ ਰੱਖਿਆ । [6]ਹੱਥ ਵਿੱਚ ਲੈਕੇ (ਕਦੇ) ਸੱਜੇ (ਵਿਖੇ) ਤੋਲਦੇ ਹਨ । [7]ਫਿਰ ਖੱਬੇ ਹੱਥ ਤੇ ਰੱਖਕੇ ਤੋਲਦੇ ਹਨ । [8]ਸੋਨਾ ਚਾਂਦੀ । [9]ਜਾਣਦੇ ਹਾਂ । [10] ਖਜ਼ਾਨਾ ਸੌਂਪਕੇ ਖ਼ਜ਼ਾਨਚੀ ਕੀਤਾ । [11]ਇਤਬਾਰ ਵਾਲਾ ।

ਬਿਨ ਦੋਸ਼–। ਕਿਤਿਕ ਮਾਸ ਬੀਤੇ ਤਬਿ ਆਧੋ। ਗੁਰ ਦਰਸ਼ਨ ਕਰਿ ਸੀਸ ਨਿਵਾਧੋ॥੪੯॥'ਬਿਖਮ ਥਾਨ ਮਹਿ ਭਏ ਸਹਾਈ। ਜਹਾਂ ਨ ਪਹੁੰਚਹਿ ਬਾਪ ਨ ਮਾਈ'। ਬੂਝਨੋ ਸਿੱਖਨ ਕਹਨੋ ਪ੍ਰਸੰਗ। ਜਾਨਨੋ ਸਭਿਨਿ 'ਗੁਰੂ ਨਿਤ ਸੰਗ' ॥ ੪੯ ॥ –ਜਿਮ ਪੈਸੇ ਕਰ ਬਾਏਂ ਦਾਏ। ਸਤਿਗੁਰ ਧਾਰੇ–ਸਭਿਨਿ ਬਤਾਏ*। ਸੁਜਸੁ ਬਿਸਦ ਗੁਰ ਪਸਰਨੋ ਸਾਰੇ। ਸਿੱਖ ਹੋਤਿ ਹੈਂ ਆਨਿ ਹਜ਼ਾਰੇ ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸਿੱਖਨ' ਪ੍ਰਸੰਗ ਕਥਨੰ ਨਾਮ ਦ੍ਵਿਪੰਚਾਸਮੋ ਅੰਸੁ ॥ ੫੧ ॥

੫੨. [ਭਾਈ ਪੁਰੀਆ, ਚੂਹੜ ਤੇ ਭਾਈ ਪੈੜਾ, ਦੁਰਗਾ ਪ੍ਰਤਿ ਉਪਦੇਸ਼]।

ਦੋਹਰਾ ॥ ਪੁਰੀਆ ਚੂਹੜ ਚੌਧਰੀ ਹੁਤੇ ਗ੍ਰਾਮ ਕੇ ਦੋਇ। ਸ਼੍ਰੀ ਅਰਜਨ ਕੋ ਜਸੁ ਸੁਨਿ ਕਾਂਖੀ ਗਤਿ ਕੇ ਹੋਇ ॥੧॥ ਚੌਪਈ॥ ਸ਼ਰਧਾ ਧਰਿ ਆਏ ਗੁਰ-ਦ੍ਵਾਰੇ। ਕਰ ਜੋਰੇ ਸ਼ੁਭ ਦਰਸੁ ਨਿਹਾਰੇ। ਪਦ ਅਰਬਿੰਦ ਬੰਦਨਾ ਕਰੀ। ਜਥਾ ਸ਼ਕਤਿ ਭੇਟ ਸੁ ਢਿਗ ਧਰੀ॥੨॥ ਬੈਠੇ ਆਗਯਾ ਪਾਇ ਅਗਾਰੀ। ਹਿਤ ਬੂਝਨ ਅਰਦਾਸ ਉਚਾਰੀ। 'ਸੁਨਹੁ ਗਰੀਬ ਨਿਵਾਜ ਕ੍ਰਿਪਾਲਾ। ਬਿਤਨੋ ਪ੍ਰਤੀਖਤਿ ਹਮ ਚਿਰਕਾਲਾ ॥੩॥ ਆਵਨਿ ਕੋ ਚਾਹਤਿ ਚਿਤ ਰਹੇ। ਕਾਰਜ ਅਨਿਕ ਪ੍ਰਕਾਰਨਿ ਅਹੇ। ਹਮ ਪਰ ਅਬਿ ਕਰੁਨਾ ਤੁਮ ਹੋਈ। ਸ਼ਰਨ ਪਰੇ ਸ਼ਰਧਾ ਧਰਿ ਦੋਈ ॥ ੪ ॥ ਗ੍ਰਾਮ ਚੌਧਰਤਾ ਕਾਰ ਜੁ ਪਾਵੈਂ। ਤਿਨ ਮਹਿੰ ਹਮ ਬਹੁ ਝੂਠ ਕਮਾਵੈਂ। ਸ਼੍ਰੀ ਗੁਰ ਜੀ ਕਿਮ ਹੋਇ ਉਧਾਰਾ। ਸੁਨਨੋ ਚਹਤਿ ਉਪਦੇਸ਼ ਤੁਮਾਰਾ'॥੫॥ ਸ਼੍ਰੀ ਅਰਜਨ ਸੁਨਿਕੈ ਸਿਖ ਅਰਜ਼ਨਿ[1]। ਕ੍ਰਿਪਾਕਰੀ ਜਿਨ ਕੋ ਜਸੁ ਅਰਜੁਨ[2]। ਸ਼੍ਰੀ ਮੁਖਤੇ ਸ਼ੁਭ ਬਾਕ ਉਚਾਰਾ। 'ਤਮਾਗਹੁ ਝੂਠ,ਕ੍ਰੋਧ,ਅਹੇਕਾਰਾ ॥੬॥ ਝੂਠ ਸਮਾਨ ਪਾਪ ਨਹਿੰ ਕੋਈ। ਨਹੀਂ ਝੂਠ ਤੇ ਸ਼ੁਭ ਗਤਿ ਹੋਈ। ਕਲਿ ਕੋ ਕੂਰ ਕਹੈਂ ਅਗਵਾਨੀ[3]। ਕੂਰ ਬਿਕਾਰਨਿ ਕੀ ਰਜਧਾਨੀ[4] ॥ ੭ ॥ ਜੋ ਕਰਿ ਨੇਮ ਕੂਰ ਨਹਿੰ ਕਹੈਂ। ਤਿਨ ਕੋ ਮੁਕਤਿ ਸੁਗਮ ਹੀ ਅਹੈ। ਭੂਲ ਨ ਕੂਰ ਭਨੈ ਗੁਰ ਸਿੱਖ। ਕਸ਼ਟ ਸਹਤ ਨਹਿੰ ਭਵਹਿ ਭੁਵਿੱਖ[5] ॥ ੮ ॥ ਗੁਰ ਤੇ ਸੁਨਿ ਪੁਰੀਆ ਪੁਨ ਭਨੈ। 'ਕੂਰ ਬਿਨਾ ਨਹਿੰ ਚੌਧਰ ਬਨੈ। ਝੂਠ ਬਿਨਾ ਨ ਹੋਇ ਗੁਜ਼ਰਾਨਾ।ਝਗਰੇ ਪਰਹਿੰ ਅਨਿਕ

[1]ਬੇਨਤੀਆਂ। [2]ਉੱਜਲ। [3]ਕਲਜੁਗ ਵਿਖੇ ਝੂਠ ਆਗੂ ਕਹੀਦਾ ਹੈ। [4]ਝੂਠ ਵਿਕਾਰਾਂ ਦੀ ਰਾਜਧਾਨੀ ਹੈ। [5]ਅੱਗੇ ਨੂੰ ਦੁਖੀ ਨਹੀਂ ਹੁੰਦਾ।

*ਇਸ ਪ੍ਰਸੰਗ ਦਾ ਭਾਵ ਇਹ ਹੈ ਕਿ ਨੀਯਤ ਜਦ ਦਾਸ ਹੈ ਤੇ ਅਣਜਾਣੇ ਭੁੱਲ ਹੋਈ ਹੈ ਤਾਂ ਸਤਿਗੁਰ ਦਾ ਬਿਰਦ ਬਖਸ਼ਿੰਦ ਹੈ ਤੇ ਸਹਾਈ ਹੁੰਦਾ ਹੈ!

ਹੀ ਆਨਿ[1] ॥੯॥ ਸ਼੍ਰੀ ਅਰਜਨ ਸੁਨਿ ਤਬਹਿ ਕ੍ਰਿਪਾਲਾ। ਕਹਜੋ[2]ਕਰਹੁ ਨਿਜ ਪੁਰਿ ਧੂਮਸਾਲਾ। ਕਥਾ ਕੀਰਤਨ ਰੀਤਿ ਚਲਾਓ। ਗੁਰ ਕੋ ਸ਼ਬਦ ਸੁਨਹੁ ਅਰੁ ਗਾਓ॥੧੦॥ ਦੋਨਹੁ ਸਮੈਂ ਜਾਹੁ ਤਿਸ ਥਾਨ। ਚਤੁਰ ਚਤੁਰ ਘਟਿਕਾ ਹਿਤ ਠਾਨਿ[1]। ਗੁਰਬਾਨੀ ਕੀ ਕਥਾ ਸੁਨੀਜੈ। ਇਕ ਚਿਤ ਹੁਇ ਕਰਿ ਪ੍ਰੇਮ ਰਖੀਜੈ ॥ ੧੧ ॥ ਸਗਰੇ ਦਿਨ ਜੋ ਝੂਠ ਕਮਾਓ। ਧਰਮਸਾਲ ਮਹਿੰ ਆਨਿ ਲਿਖਾਓ। ਏਕ ਮਾਸ ਲਗ ਕਾਗਦ ਸਾਰੋ। ਕਰਹੁ ਇਕੱਤ੍ਰ ਭਲੇ ਨਿਰਧਾਰੋ ॥ ੧੨ ॥ ਜਬਹੁ ਅਮੱਸਯਾ ਕੋ ਤੁਮ ਆਵੋ। ਸੋ ਕਾਗਦ ਅਪਨੈ ਸੰਗ ਲਯਾਵੋ। ਝੂਠ ਮਹੀਨੇ ਬੋਲਹੁ ਜੇਤੇ। ਹਮਹਿ ਸੁਨਾਵਹੁ ਮਿਲਿ ਕਰਿ ਤੇਤੇ ॥੧੩॥ ਕਰਹੁ ਪੁੰਨ ਸੋ ਭੀ ਲਿਖਿ ਕਰਿਕੈ। ਆਨਿ ਸੁਨਾਵਹੁ ਸਕਲ ਉਚਰਿਕੈ[1]। ਸੁਨਿ ਉਪਦੇਸ਼ ਨਮੋ ਕਰਿ ਗੁਰ ਕੋ। ਕਿਤਿਕ ਦਿਵਸ ਮਹਿੰ ਗਮਨੇ ਪੁਰਿਕੋ ॥੧੪॥ ਜਿਮ ਗੁਰ ਕਹਜੋ ਰਚੀ ਧੂਮਸਾਲਾ ਕਥਾ ਕੀਰਤਨ ਹੁਇ ਜੁਗਕਾਲ[2]। ਕਹਜੋ ਝੂਠ ਸੋ ਕਰਹਿੰ ਲਿਖਾਵਨਿ। ਸਤਿ ਸੰਗਤਿ ਮਹਿੰ ਹੁਇਂ ਸ਼ਰਮਾਵਨਿ ॥ ੧੫ ॥ ਪੁਨ ਜਬਿ ਕੂਰ ਬੋਲਿਬੋ ਲਗੈਂ। ਰਿਦੈ ਬਿਚਾਰਹਿੰ—ਕਜਾ ਕਹਿੰ ਅਗੈ[3]—।ਕਬਿ ਹਟ ਜਾਇਂ ਕਥਹਿ ਕਹਿੰ ਕੂਰ। ਪੁਨ ਚਲਿ ਆਵਹਿੰ ਗੁਰੂ ਹਜ਼ੂਰ ॥ ੧੬ ॥ ਲਗਹਿੰ ਸੁਨਾਵਨਿ ਲੱਜਿਤ ਹੋਇ। ਤਉ ਹੁਕਮ ਬਸਿ ਗੁਰ ਕੇ ਦੋਇ। ਸਭਿ ਕਾਗਦ ਕੋ ਦੇਹਿੰ ਸੁਨਾਇ। ਪੀਛੇ ਤਹੀਂ ਅਧਿਕ ਪਛੁਤਾਇ॥੧੭॥ ਖਸ਼ਟ ਮਹੀਨੇ ਬੀਤੈ ਜਬੈ। ਤਜਾਗਜੋ ਗਯੋ ਝੂਠ ਤਬਿ ਸਭੈ। ਇਕ ਤੋ ਨਰਨਿ ਬਿਖੈ ਬਡਿਆਈ। ਸਭਾ ਮਝਾਰ ਗੁਰੂ ਅਗੁਵਾਈ ॥੧੮॥ ਲੱਜਿਤ ਹੋਇ ਬਿਸੂਰਨਿ ਫੇਰ[4]। ਯਾਂਤੇ ਤਜਾਗ ਦੀਨਿ ਇਕ ਬੇਰ। ਭਲੇ ਕਰਮ ਕਰਿਬੇ ਰੁਚਿ ਜਾਗੀ। ਗੁਰ ਉਪਦੇਸ਼ ਨਾਮ ਲਿਵ ਲਾਗੀ॥੧੯॥ ਨੀਕੇ ਪੰਥ ਪਰੇ ਬੁਧਿ ਆਈ[5]। ਪ੍ਰਭੁ ਡਰ ਤੇ ਤਜਾਗੀ ਬੁਰਿਆਈ। ਸਤਿ ਸੰਗਤਿ ਮਿਲਿ ਜਨਮ ਸੁਧਾਰੈਂ। ਚਿਰਹਿੰ ਬਹੁਤ ਸਤਿ-ਗੁਰ ਕੇ ਦ੍ਵਾਰੇ।੨੦।ਸੇਵਾ ਬਿਖੈ ਲਗੇ ਕਰਿ ਪ੍ਰੇਮਾ ਮੁਕਤਿ ਭਈਅੰਤ ਕੋ ਛੇਮ[6]।

ਇਕ ਪੈੜਾ ਪੁਨ ਦੁਰਗਾ ਆਧੋ। ਸ਼੍ਰੀ ਅਰਜਨ ਕੋ ਸੀਸ ਨਿਵਾਧੋ ॥੨੧॥ ਬੈਠੇ ਸਨਮੁਖ ਅਰਜ਼ ਗੁਜ਼ਾਰੀ। 'ਕਰਹੁ ਪ੍ਰਭੂ ਕੱਲਜਾਨ ਹਮਾਰੀ। ਸਿੱਖ ਹਜ਼ਾਰੋਂ ਸੇਵ ਕਮਾਈ। ਹਮਨੇ ਸੁਨੀ ਪਰਮਗਤਿ ਪਾਈ ॥ ੨੨ ॥

[1]ਚਾਰ ਚਾਰ ਘੜੀਆਂ ਪ੍ਰੇਮ ਕਰਕੈ। [2]ਦੋਨੋਂ ਵੇਲੇ। [3](ਗੁਰੂ ਜੀ ਦੇ) ਅੱਗੇ। [4]ਫਿਰ ਪਛੁਤਾਵਣਾ ਪਏਗਾ। [5]ਭਲੇ ਰਸਤੇ ਪੈ ਗਏ (ਤਾਂ) ਬੁਧਿ ਆ ਗਈ। [6]ਮੁਕਤੀ।

ਜਿਸ ਬਿਧਿ ਹਮਰੇ ਮਿਟਹਿੰ ਕਲੇਸ਼ਾ।ਸ਼੍ਰੀ ਮੁਖ ਤੇ ਕੀਜਹਿ ਉਪਦੇਸ਼'। ਉਰ ਸ਼ਰਧਾ ਤਿਨ ਕੇ ਦਿਢ ਜਾਨੀ। ਸਤਿਗੁਰ ਗਤਿ ਦਾ ਗਿਰਾ ਬਖਾਨੀ॥੨੩॥ 'ਪੂਰਬ ਜਨਮ ਦਾਨ ਜਿਨ ਕੀਨੋ।ਤਨ ਧਰਿ ਤਿਨਹੁੰ ਪਦਾਰਥ ਲੀਨੋ।ਦੇਹ ਅਰੋਗ,ਸੁਸ਼ੀਲਾ ਨਾਰੀ। ਪੁੱਤ੍ਰ ਉਪੰਨਹਿ ਆਇਸੁ ਕਾਰੀ'॥੨੪॥ਪਸੁ ਮਹਿਖੀ[2] ਧੇਨੂ[3]ਸਮੁਦਾਏ।ਦਰਬ ਅੰਨ ਸਭਿ ਸੁਖ ਜੁਤ ਪਾਏ। ਫਲ ਪੂਰਬਲੇ ਪੁੰਨਨਿ ਕੇਰਾ। ਜਨਮ ਧਾਰਿ ਭੋਗਹਿੰ ਇਸ ਬੇਰਾ ॥ ੨੫॥ ਜੋ ਨਰ ਗੁਰਮੁਖ ਪਾਇ ਪਦਾਰਥ। ਜਨਮ ਸਹਤ ਨਿਜ ਕਰਹਿੰ ਸਕਾਰਥ। ਜਹਿੰ ਸਤਿਸੰਗਤਿ ਕੋ ਹੁਇ ਮੇਲਿ। ਕਥਾ ਕੀਰਤਨ ਕੋ ਰਸੁ ਝੇਲ[4]॥੨੬॥ਤਿਨ ਕਹੁ ਭੋਜਨ ਚਾਰ ਪ੍ਰਕਾਰਾ[5]। ਸ੍ਵਾਦ, ਸਨਿਗਧ, ਮਧੁਰ,ਰਸਵਾਰਾ[6]। ਪੰਕਤਿ ਮਹਿੰ ਕਰ ਸੋ ਬਰਤਾਇ।ਮੁਦਤ ਹੋਇ ਸਾਦਰ ਅਚਵਾਇ॥੨੭॥ ਮ੍ਰਿਦੁਲ ਗਿਰਾ ਕਹਿ ਬਾਰੇ-ਬਾਰ।ਤ੍ਰਿਪਤਾਵਹੁ ਦੇ ਭਲੇ ਅਹਾਰਾ। ਕਰ ਅਰੁ ਚਰਨ ਪਖਾਰਿ ਬਿਠਾਵੈ। ਘਾਮ[7] ਸ੍ਵੇਦ[8]ਤੇ ਬਾਯੁ ਝੁਲਾਵੈ ॥ ੨੮ ॥ ਜਬਿ ਲੌ ਧਨ ਚਲਿ ਆਇ ਵਧੇਰੇ। ਨਿਤ ਤ੍ਰਿਪਤਾਵੈ ਸੰਤ ਘਨੇਰੇ।ਪਾਛਲ ਬਚਸੋ ਅਹਾਰ ਸੁ ਖਾਵੈ।ਮਹਾਂਪੁਨੀਤ ਪੁਨੀਤ ਬਨਾਵੈ ॥ ੨੯ ॥ ਗਨ ਪਾਤਕ[9] ਕੋ ਘਾਤਕ ਹੋਇ । ਪੁੰਨ ਬਿਸਾਲ ਬਧਾਵੈ ਸੋਇ। ਇਸ ਬਿਧਿ ਜੋ ਨਿਤ ਨਹਿੰ ਬਨਿ ਆਵੈ। ਤੌ ਦਿਨ ਪੁਰਬ[10] ਮਾਸ ਮਹਿੰ ਪਾਵੈ॥੩੦॥ਪੂਰਣਮਾਸਿ,ਦਰਸ[11], ਸੰਕ੍ਰਾਂਤਿ । ਇੱਤ੍ਯਾਦਿਕ ਜੋ ਨਾਨਾ ਭਾਂਤਿ । ਗੁਰ ਸਿੱਖਨ ਕੋ ਕਰਹਿ ਅਹਾਰੇ।ਪਠਹਿੰ ਚੁਰੋ[12]ਜਬਿ ਪਾਨ ਪਖਾਰੇ[13]॥੩੧॥ਤਬਿ ਸਤਿਗੁਰ ਕੋ ਧਾਰਹਿ ਧ੍ਯਾਨ। ਬਿਨੈ ਬਖਾਨਹਿ ਬਨਿ ਬ੍ਰਿਨ ਮਾਨ[14]।ਕਰ ਜੋਰੈ ਉਰ ਮਹਿੰ ਇਮ ਕਹੈ ।-ਇਹ ਪ੍ਰਸਾਦਿ ਪ੍ਰਭੁ ਤੇਰੋ ਅਹੈ-॥ ੩੨ ॥ ਸਭਿ ਸਿੱਖਨਕੋ ਬੈਦਨ ਕਰੈ।-ਅਚਸੋ ਗੁਰਨਿ-ਇਮ ਸ਼ਰਧਾ ਧਰੈ। ਪਰਬ ਸਰਬ ਜੋ ਮਾਸ ਮਝਾਰ। ਨਹਿੰ ਬਨਿ ਅਵਹਿ ਦੇਨਿ ਅਹਾਰ ॥ ੩੩॥ਦਰਸ[11] ਕਿਧੌਂ ਸੰਕ੍ਰਾਂਤਿ ਸੁ ਦਿਨ ਮੈਂ। ਤ੍ਰਿਪਤਾਵਹਿ ਗੁਰ ਸਿੱਖ ਸਦਨ ਮੈ*।ਬਹੁਰ ਵਸਤੁ ਆਛੇ ਬਨਿਵਾਵੈ†।ਸੰਤ ਕਿ ਸਿੱਖ ਕਸ਼ਟ ਕੋ ਪਾਵੈ॥੩੪॥

---

[1]ਆਗਯਾਕਾਰੀ । [2]ਮੱਝੀਆਂ । [3]ਗਊਆਂ । [4]ਪ੍ਰਵਾਹ । [5]ਚਾਰ ਪ੍ਰਕਾਰ ਦੇ ਭੋਜਨ ਐਉਂ ਗਿਣੇ ਹਨ: ਭੋਖ=ਚੱਬੇ ਜਾਣ ਵਾਲੇ ਜੈਸੇ ਦਾਣੇ, ਤਲੀ ਹੋਈ ਦਾਲ । ਭੋਜ=ਖਾਧੇ ਜਾਣ ਵਾਲੇ ਜੈਸੇ ਰੋਟੀ । ਚੋਸ਼ਾ=ਚੂਪੇ ਜਾਣ ਵਾਲੇ ਜੈਸੇ ਅੰਬ । ਲੇਹਜ=ਪੀਤੇ ਜਾਣ ਵਾਲੇ ਜੈਸੇ ਦੁੱਧ । ਚਬੇ, ਚਿਬੇ ਚੂਸੇ ਤੇ ਪੀਤੇ ਜਾਣ ਵਾਲੇ । [6]ਰਸਾਂ ਵਾਲੇ । [7]ਧੁੱਪ । [8]ਮੁੜ੍ਹਕਾ । [9]ਪਾਪਾਂ । [10]ਤਿਉਹਾਰ ਦਾ । [11]ਮੱਸਿਆ । [12]ਚੁਲਾ ਪੜ੍ਹਨਾ । [13]ਹੱਥ ਧੋਵਨ । [14]ਹੰਗਤਾ ਬਿਨਾਂ । *ਸ਼ੋਕ ਹੈ ਕਿ ਇਹ ਸ਼ੁਭ ਕਰਮ ਸਿੱਖਾਂ ਵਿਚੋਂ ਘੱਟ ਰਹੇ ਹਨ । ਪਛਮੀ ਰੀਸਾਂ ਪ੍ਰਧਾਨਹੋ ਰਹੀਆਂ ਹਨ । †ਪਾ:-ਬਨਿਆਵੈ।

ਸੀਤਕਾਲ ਮਹਿੰ ਕਰਿ ਪਹਿਰਾਇ। ਲੋਢ ਨਿਹਾਲੀ ਤੂਲ ਭਲਾਇ[1]। ਕੈ ਕੰਬਰ[2] ਦੇ ਹੋਰਿ ਨਗਨ ਕੌ। ਛਾਦਨਿ ਕਰਹਿ ਗ਼ਰੀਬਨਿ ਤਨਕੌ ॥ ੩੫ ॥ ਕਰਨਿ ਦਾਨ ਇਸ ਬਿਧਿ ਕੇ ਦੋਇ[3]। ਸਰਬ ਕਰੈ ਇਹ ਅਤਿ ਹਿਤ ਹੋਇ। ਜਥਾ ਸ਼ਕਤਿ ਇਹ ਸਕਤਿ ਕੇ ਜੋਗ। ਗ੍ਰਿਹਸਤ ਧਰਮ ਧਾਰਨੋ ਜਿਸ ਲੋਗ ॥ ੩੬॥ ਬਚਨ ਕਹਨੋ ਸ਼੍ਰੀ ਨਾਨਕ ਧੀਰ। [4]ਪੁੰਨ ਦਾਨ ਕਾ ਕਰੈ ਸਰੀਰ। ਸੋ ਗਿਰਹੀ ਗੰਗਾਕਾ ਨੀਰ[5]। ਧਰਮ ਗ੍ਰਿਹਸਤ ਕੋ ਦਾਨ ਗਹੀਰ[6]। ੩੭। ਜਨੋਂ ਕਨੋਂ ਕਰਿ ਦਿਨਰੈਨ ਮਝਾਰ। ਵਸਤ੍ਰ ਨਗਨ ਕੋ[7], ਛੁਧਤਿ ਅਹਾਰ[8]। ਪੁੰਨ ਅਪਰ ਬਹੁ ਬਿਧਿ ਕੇ ਅਹੈਂ। ਤਊ ਨ ਸਮਤਾ ਇਸ ਕੀ ਲਹੈਂ ॥ ੩੮॥ ਦਾਨ ਸ਼ਾਂਤਕੀ ਇਹ ਸੁਖਦਾਈ। ਭਗਤਿ ਉਪਾਵਹੋ, ਕਸ਼ਟ ਮਿਟਾਈ[9]। ਇਮ ਸਤਿਗੁਰ ਉਚਰਨੋ ਉਪਦੇਸ਼। ਪੈੜੇ ਦੁਰਗੇ ਸੁਨਨੋ ਅਸ਼ੇਸ਼ ॥ ੩੯॥ ਬੰਦਨ ਕੀਨਿ ਸਦਨ ਕੋ ਗਏ। ਗੁਰ ਕੋ ਕਹਨੋ ਕਮਾਵਤਿ ਭਏ। ਬਹੁ ਸਿਖ ਆਵੈਂ, ਦੇਹਿੰ ਅਹਾਰਾ। ਸਾਦਰ ਕਹੈਂ ਭਾਉ ਬਡ ਧਾਰ ॥ ੪੦॥ ਕੇਤਿਕ ਦਨੋਸ ਬਿਤੇ ਇਮ ਕਰਤੇ। ਪਰਬ ਦਿਵਸ ਗੁਰ ਜਾਇ ਨਿਹਰਤੇ। ਖਰਚ ਬਡੋ ਘਰ ਆਮਦ ਥੋਰੀ। ਧਾਂਤੇ ਕਢਨੋ ਕਰਜ਼ ਧਨ ਔਰੀ[10] ॥ ੪੧ ॥ ਇਕ ਦਿਨ ਬਹੁ ਸੰਗਤਿ ਚਲਿ ਆਈ। ਨਹਿੰ ਕੁਛ ਘਰ ਮਹਿੰ ਦੇ ਜੁ ਖੁਵਾਈ। ਦਯੋ ਨ ਕਰਜ਼ ਬਨਕ ਨੇ ਜਬੈ। ਕੁਛਕ ਬਿਭੁਖਨ ਤ੍ਰਿਪ ਕੇ ਤਬੈ ॥ ੪੨ ॥ ਬੇਚ ਤਾਂਹਿ ਕੋ ਅਸਨ ਬਨਾਵਾ। ਸਭਿ ਸੰਗਤਿ ਕੋ ਘਰ ਅਚਵਾਵਾ। ਅਗਲੇ ਦਿਵਸ ਹੋਤ ਨਹਿੰ ਰਹਨੋ। ਨਹਿੰ ਉਰ ਡੋਲੇ, ਧੀਰਜ ਲਹਨੋ ॥ ੪੩ ॥ ਵਹਿਰ ਕੁਮਿਕਾ ਜਬਿਹੀ ਗਯੋ। ਕਰ ਸੋਂ[11] ਥਾਨ ਖਨਨੋ ਲਖਿ ਲਯੋ। ਇਕ ਥਾਸਨ ਦੀਨਾਰਨਿ[12] ਭਰਨੋ। ਤਹਿੰ ਨਿਕਾਸ ਘਰਿ ਲਯਾਵਨਿ ਕਰਨੋ ॥ ੪੪ ॥ ਕਰਜ਼ ਉਤਾਰਿ ਬਿਭੁਖਨ ਸਾਰੇ। ਘਰਿਵਾਏ ਸ਼ੁਭ, ਕਰਤਿ ਅਹਾਰੇ। —ਦਯੋ ਦਰਬ ਪ੍ਰਭੁ ਨੇ—ਇਮ ਜਾਨਾ। ਬਸਤ੍ਰ ਅਹਾਰ ਦੀਨਿ ਗਨ ਦਾਨਾ ॥ ੪੫ ॥ ਗੁਰਬਾਨੀ ਪਠਿ ਭਗਤਿ ਕਰੈਂਤੇ। ਸ੍ਰੀ

---

[1] ਰੂੰਈਂ ਪਾਕੇ। [2] ਕੰਬਲ। [3] ਅੰਨ ਤੇ ਬਸਤ੍ਰ ਦੇ ਦੋਵੇਂ ਦਾਨ। [4] ਗ੍ਰਿਹਸਤੀ ਦਾ ਦਾਨ ਕਰਨਾ ਹੀ ਵੱਡਾ ਧਰਮ ਹੈ। [5] ਨੰਗੇ ਨੂੰ। [6] (ਤੇ) ਭੁੱਖੇ ਨੂੰ ਭੋਜਨ। [7] ਹੋਰ ਧਨ (ਲੈਕੇ)। [8] ਹੱਥ ਨਾਲ। [9] ਮੁਹਰ [ਦੀਨਾਰ=ਕਾਨੂਨ ਇਸਲਾਮ ਵਿਚ 'ਦੀਨਾਰ' ਢਾਈ ਰੁਪੈ ਦਾ ਸਿੱਕਾ ਹੈ। 'ਦੀਨਾਰ ਸੁਰਖ' ਸੋਨੇ ਦਾ ਸਿੱਕਾ ਹੈ। ਸੰਸਕ੍ਰਿਤ ਵਿਚ=ਸੋਨੇ ਦਾ ਸਿੱਕਾ ਹੈ, ਸੋਨੇ ਦਾ ਇਕ ਵਜ਼ਨ ਜੋ ੩੨ ਰੱਤੀਆਂ ਦਾ ਬੀ ਮੰਨਿਆ ਹੈ, ਤੇ ੨ ਤੋਲੇ ਦਾ ਬੀ। ਯੂਨਾਨੀ ਵਿਚ 'ਡਿਨਾਰਿਅਸ' ਇਸਦਾ ਰੂਪ ਹੈ। ਸੰਸਕ੍ਰਿਤ ਪ੍ਰਾਚੀਨ ਗ੍ਰੰਥਾਂ ਵਿਚ ਬੀ 'ਦੀਨਾਰ' ਪਦ ਆਇਆ ਹੈ]।

ਅਰਜਨ ਕੋ ਆਇ ਦਿਖੰਤੇ। ਸੁਨਿ ਸਤਿਗੁਰ ਨੇ ਧਨ ਬਿਰਤਾਂਤ। ਬਚਨ ਕਰਸੋ 'ਜੋ ਬੈਛਤਿ ਖਾਤ'॥੪੬॥ਵਾਹਿਗੁਰੂ ਤਿਸ ਖੁੜਨਿ ਨ ਦੇਤਿ। ਸਰਬ ਪਦਾਰਥ ਹੋਤਿ ਨਿਕੇਤ'। ਸੱਤਿਨਾਮ ਸਿਮਰਤਿ ਗਤਿ ਪਾਈ। ਅੰਤ ਸਮੈ ਗੁਰ ਭਏ ਸਹਾਈ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ "ਸਿੱਖੀਂ" ਪ੍ਰਤਿ ਚਰਨਦੇ ਨਾਮ ਚੁਥਿ ਪੰਚਯਮੋ ਅੰਸੂ ॥ ੫੨ ॥

੫੩. [ਬਾਲਾ ਕਿਸ਼ਨਾ ਆਦਿ ਸਿੱਖਾਂ ਪ੍ਰਤੀ ਉਪਦੇਸ਼]।

ਦੋਹਰਾ॥ ਝਿੰਗੁਣ ਹੁਤੋ ਸੁ ਜਾਤ ਕੋ ਬਾਲਾ ਕਿਸ਼ਨਾ ਨਾਮ। ਸੰਸਕ੍ਰਿੱਤ ਬਿੱਦਜਾ ਬਿਖੈ ਪੰਡਿਤ ਬਡ ਅਭਿਰਾਮ॥੧॥ ਚੌਪਈ॥ ਸੋ ਜਬਿ ਕਥਾ ਕਰਤਿ ਨਰ ਮਾਂਹੀ। ਸੁਨਹਿੰ ਬ੍ਰਿੰਦ ਉਰ ਹਰਖੁ ਉਪਾਹੀਂ।ਆਛੀ ਰੀਤਿ ਸੁਨਾਵਨਿ ਕਰਿਹੀਂ। ਰੀਝਹਿੰ ਸਗਰੇ ਸੁਜਸੁ ਉਚਰਿਹੀਂ॥੨॥ਤਿਨਹੁੰ ਪਿਖੇ-ਸਿਖ ਜਾਤਿ ਘਨੇਰੇ।ਥਾਂਛਤਿ ਪਾਇਂ ਗੁਰੂ ਮੁਖ ਹੇਰੇ[1]।ਸੁਨਿ ਉਪਦੇਸ਼ ਤਜਾਗ ਲਬ ਰੋਸ[2]। ਧਰਹਿੰ ਰਿਦੈ ਮਹਿੰ ਸਤਿ ਸੰਤੋਸ਼-॥੩॥ਇੱਤਜਾਦਿਕ ਗੁਨ ਰਿਦੈ ਬਿਚਾਰੇ। ਗੁਰ ਦਰਸ਼ਨ ਕੇ ਹੇਤੁ ਸਿਧਾਰੇ। ਸ਼੍ਰੀ ਅਰਜਨ ਕੇ ਢਿਗ ਚਲਿ ਆਏ। ਨਮੋ ਠਾਨਿ ਬੈਠੇ ਸਮੁਹਾਏ॥੪॥ਬੋਲੇ ਬਹੁਰ[3]ਆਪ ਸਤਿਗੁਰ ਹੋ। ਉਪਦੇਸ਼ੋ ਗੁਨ ਸਿੱਖਨ ਉਰ ਹੋ[4]।ਖਸ਼ਟ ਸ਼ਾਸਤ੍ਰਨਿ ਮਤਕੋ ਜਾਨਹਿੰ[5]।ਕਥਾ ਪੁਰਾਨ ਮਹਾਨ ਬਖਾਨਹਿੰ ॥ ੫ ॥ ਸ਼੍ਰੋਤਾ ਕੋ ਹਮ ਦੇਤਿ ਰਿਝਾਇ। ਸਰਬ ਪ੍ਰਸੰਨਹਿੰ ਸੁਜਸੁ ਅਲਾਇ।ਤਊ ਹਮਾਰੇ ਮਨ ਮਹਿੰ ਸ਼ਾਂਤਿ।ਨਹਿੰ ਉਪਜਤਿ, ਹੁਇ ਮਤ ਅਵ-ਦਾਤਿ[6]॥੬॥ਸਿੱਖ ਆਪ ਕੇ ਸ਼ਾਂਤੀ ਪਾਇੰ।ਅਛਮਤ ਜੁਤਿ ਲਹਿੰ ਗੁਨ ਸਮੁ-ਦਾਇ।ਕ੍ਰਿਪਾ ਕਰਹੁ ਇਹ ਭੇਦ ਬਤਾਵੋ। ਰਿਦੈ ਹਮਾਰੇ ਸ਼ਾਂਤਿ ਉਪਾਵੋ'॥੭॥ ਸੁਨਿ ਸ਼੍ਰੀ ਮੁਖ ਤੇ ਬਾਕ ਬਖਾਨਾ। 'ਮਨ ਕਾਰਨ ਗੁਨ ਅਵਗੁਨ ਜਾਨਾ'। ਬਿੱਦਜਾ ਪਠਨਿ ਲਗੋ ਤੁਮ ਜਬਿਤੇ।ਮਨ ਤ੍ਰਿਸ਼ਨਾ ਉਪਜਾਇਸਿ ਤਬਿਤੇ॥ ੮॥ਬਹੁ ਬਿੱਦਜਾ ਹਮ ਪਠਹਿੰ[7] ਬਨਾਇ। ਦਰਬ ਸਮੂਹ ਲੇਹਿੰ ਉਪਜਾਇ। ਦਿਢ ਸੰਕਲਪ ਤਥਾ ਹੀ ਰਹਸੋ। ਕਰਿ ਕਰਿ ਕਥਾ ਦਰਬ ਹੀ ਲਹਸੋ॥੯॥ ਨਿਜ ਮਨ ਕੋ ਸਮਝਾਵਨਿ ਕਾਰਨ।ਪਠੀ ਨ ਬਿੱਦਜਾ ਕਿਧ ਨ ਬਿਚਾਰਨਿ। ਕਥਾ ਕਰਤਿ ਧਨ ਮਹਿੰ ਮਨ ਰਹੈ[*]। ਕਿਮ ਸ਼ਾਂਤੀ ਗੁਨਗਨ[8]ਕੋ ਲਹੈ।

[1]ਵੇਂਹਦੇ ਖਾਂਦਾ ਹੈ। [2]ਦਰਸ਼ਨ ਕਰਕੇ। [3]ਲਾਲਚ ਤੇ ਗੁੱਸਾ। [4]ਸਿੱਖਾਂ ਦੇ ਰਿਦੇ ਵਿਚ ਗੁਣਾਂ (ਦੇ ਧਾਰਨ ਕਰਨ ਦਾ) ਉਪਦੇਸ਼ ਕਰਦੇ ਹੋ। [5](ਅਸੀਂ) ਜਾਣਦੇ ਹਾਂ [6]ਉੱਜਲ ਬੁਧਿ ਹੋਕੇ ਸ਼ਾਂਤੀ ਨਹੀਂ ਪੈਦਾ ਹੁੰਦੀ। [7]ਗੁਣ ਔਗੁਣ ਦਾ ਕਾਰਨ ਮਨ ਹੀ ਜਾਣੇ। [8]ਪੜ੍ਹਾਂਗੇ। [9]ਸ਼ਾਂਤੀ ਤੇ ਸਾਰੇ ਗੁਣ।
[*]ਕਥਾ ਕਰਨ ਵਾਲੇ ਤੇ ਕੀਰਤਨੀਏਂ ਗੁਰ ਸਿੱਖਾਂ ਨੂੰ ਇਸ ਉਪਦੇਸ਼ ਤੋਂ ਲਾਭ ਲੈਣਾ ਚਾਹੀਏ।

੧੦॥ ਅਬਿ ਤੇ ਕਰਹੁ ਅਗਾਰੀ ਐਸੇ। ਸਮਝਾਵਨਿ ਹਿਤ ਲੋਕਨਿ ਜੈਸੇ। ਅਨਿਕ ਭਾਂਤਿ ਕੀ ਕਰਿ ਚਤੁਰਾਈ। ਕਰਹੁ ਰਿਝਾਵਨਿ ਠਾਨਿ ਉਪਾਈ॥ ੧੧॥ਤੈਸੇ ਮਨ ਸਮਝਾਵਨਿ ਕਾਰਨ।ਪਠਿ ਬੇਦਾਂਤ ਸੁ ਕਰਹੁ ਬਿਚਾਰਨਿ। ਇਸ ਉੱਦਮ ਮਹਿ ਬਹੁ ਜਬਿ ਲਾਗੋ। ਸਿਮਰਹੁ ਸੱਤਿਨਾਮ ਅਨੁਰਾਗੋ[1]॥ ੧੨॥ ਮਾਸ ਮਾਸ ਮਹਿੰ ਦਰਸਹੁ ਗੁਰ ਕੋ। ਆਇ ਬ੍ਰਿਤੰਤ ਬਤਾਵਹੁ ਉਰ ਕੋ[2]। ਸੁਖ ਦੁਖ ਜੋ ਪਈਯੈ ਪਰਲੋਕ। ਤਿਸ ਕੋ ਲਖਹੁ,ਲੇਹੁ ਮਨ ਰੋਕ[3]॥ ੧੩॥ ਬਸਹਿ ਰਿਦੇ[4] ਮਨ ਕੀ ਸਭਿ ਜਾਨਹਿ। ਸੋ ਪਰਮੇਸ਼ੁਰ ਲਖਿ ਸਭਿ ਥਾਨਹਿ[5]। ਸ਼੍ਰੀ ਮੁਖ ਤੇ ਸੁਨਿ ਪੰਡਿਤ ਦੋਊ। ਮਾਨੈ ਬਾਕ ਬਿਚਾਰਤਿ ਸੋਊ॥ ੧੪॥ ਮਨ ਕੋ ਸਮੁਝਾਵਨਿ ਪੁਨਿ ਲਾਗੇ। ਸਨੈ ਸਨੈ ਤ੍ਰਿਸ਼ਨਾਦਿਕ ਭਾਗੇ।ਸਤਿਗੁਰ ਸੰਗ ਕਰਤਿ ਭੇ ਨੀਤ। ਸੱਤਿਨਾਮ ਸੰਗ ਲਾਗੀ ਪ੍ਰੀਤ॥ ੧੫॥ ਹੋਤਿ ਭਯੋ ਤਿਨ ਕੋ ਕੱਲਯਾਨੇ। ਗੁਰ ਕੇ ਸਿੱਖ ਹੋਇ ਮਨ ਮਾਨੇ।

ਨਾਮ ਸਮੁੰਦਾ ਇਕ ਚਲਿ ਆਯੋ।ਸ਼੍ਰੀ ਅਰਜਨ ਕੋ ਸੀਸ ਨਿਵਾਯੋ॥੧੬॥ ਬੈਠਿ ਨਿਕਟ ਮੁਖ ਬਾਕ ਬਖਾਨੇ।[6]ਗੁਰੂ ਗਰੀਬ ਨਿਵਾਜ ਸੁਜਾਨੇ।ਸਨਮੁਖ ਬੇਮੁਖ ਕਹੀਅਹਿ ਕੌਨ?।ਆਪ ਬਖਾਨਹੁ ਲੱਛਨ ਦੌਨ[7]॥ ੧੭॥ ਜਿਸ ਤੇ ਮੈਂ ਜਾਨੌਂ ਮਨ ਮਾਂਹੀ। ਸਨਮੁਖ ਬਨੌਂ, ਬਿਮੁਖ ਹੁਇ ਨਾਂਹੀ'। ਸੁਨਿ ਗੁਰ ਕਹਯੋ 'ਹੋਤਿ ਬਡ ਸ਼ਾਹੂ।ਕਾਰਜ ਕਰਨਿ ਪਠਾਵਹਿ ਕਾਹੂ॥੧੮॥ ਬੁਧਿ ਤੇ ਬਲ ਤੇ ਪ੍ਰੇਮ ਲਗਾਇ। ਜੋ ਕਾਰਜ ਕੋ ਲੇਤਿ ਬਨਾਇ। ਸੋ ਸਨਮੁਖ ਆਵਤਿ ਚਲਿ ਸ਼ਾਹੂ। ਨਹੀਂ ਕਰਹਿ ਬੇਮੁਖ ਲਖਿ ਤਾਂਹੂ॥੧੯॥ ਵਾਹਿਗੁਰੂ ਤਿਮ ਪਠਨੋ ਨਰਨਿ ਕੋ। ਨਾਮ ਦਾਨ ਇਸ਼ਨਾਨ ਕਰਨਿ ਕੋ।ਪਾਛਲ ਰਾਤਿ ਨੀਂਦ ਕੋ ਤਯਾਗੇ। ਕਰਹਿ ਸੋਚ ਮੱਜਨ ਅਨੁਰਾਗੇ॥੨੦॥ ਅੰਮ੍ਰਿਤ ਵੇਲੇ ਨਿਤ ਸਤਿਨਾਮੁ। ਸਿਮਰਹਿ ਪ੍ਰੀਤਿ ਧਰਹਿ ਨਿਸ਼ਕਾਮੁ। ਗੁਰਬਾਨੀ ਪਠਿ ਰਿਦੇ ਬਿਚਾਰਹਿ। ਤਰਨਿ[8] ਉਦੇ ਨਿਜ ਕਾਜ ਸੰਭਾਰਹਿ॥੨੧॥ ਮੁਖ ਮਹਿ ਕਿਧੌਂ ਰਿਦੇ ਸਤਿਨਾਮੁ। ਸਦਾ ਸੰਭਾਰਹਿ ਕਰਤੇ ਕਾਮੁ। ਜਿਨਹੁ ਨ ਮਨਤੇ ਪ੍ਰਭੂ ਬਿਸਾਰਨੋ। ਸਤਿ ਸੰਗਤਿ ਮਿਲਿਬੇ ਹਿਤ ਧਾਰਨੋ॥੨੨॥ ਜਥਾ ਸ਼ਕਤਿ

---

[1]ਅਨ+ਰਾਗ=ਰਾਗ ਤੋਂ ਬਿਨਾਂ ਹੋਕੇ ਵੈਰਾਗ (ਬ੍ਰਿਤੀ) ਨਾਲ (ਅ) ਅਨੁਰਾਗੋ=ਪ੍ਰੇਮ ਨਾਲ। [2]ਦਿਲ ਦਾ ਹਾਲ। [3]ਸੁਖ ਦੁਖ ਜੋ (ਮਰਕੇ) ਪਰਲੋਕ ਵਿਚ ਪਾਉਣਾ ਹੈ ਤਿਨਾਂ ਨੂੰ (ਦਿਥੋਂ ਦੇ ਕੀਤੇ ਕਰਮਾਂ ਦਾ ਫਲ) ਜਾਣੋ (ਇਹ ਜਾਣਕੇ) ਮਨ ਨੂੰ ਰੋਕ ਲਓ। [4]ਰਿਦੇ ਵਿਚ ਵਸਣ ਵਾਲਾ (ਪਰਮੇਸ਼ਰ)। [5]ਸਭ ਥਾਵਾਂ ਵਿਚ। [6]ਦੋਹਾਂ ਦੇ। [7]ਸ੍ਰੂਰਜ।

ਨਿਤ ਦੇਤੇ ਦਾਨ। ਨਗਨਿ ਛੁਧਤਿ ਕੋ ਦੇਖਿ ਸੁਜਾਨ। ਜਿਨ ਜਗ ਮਹਿੰ ਇਮ ਕਾਜ ਬਨਾਯੋ। ਲਗਿ ਬਿਸ਼ਿਯਨਿ ਨਹਿੰ ਜਨਮ ਗਵਾਯੋ ॥ ੨੩ ॥ ਵਾਹਿਗੁਰੂ ਕੇ ਸਨਮੁਖ ਸੋਇ। ਹਰਖਹਿੰ ਤਨ ਤਜਿ ਦਰਸ਼ਨ ਹੋਇ। ਕਾਜ ਸੁਧਾਰ ਜਾਇ ਪ੍ਰਭੁ ਮਿਲੋ।ਲਹਿ ਆਨੰਦ ਮੁਕਤਿ ਸੋ ਭਲੇ ॥੨੪॥ ਜਿਨਹੁ ਨ ਜਗ ਮਹਿੰ ਕਾਜ ਸੁਧਾਰਾ। ਸੋ ਬੇਮੁਖ ਨਿਤ ਰਹੈ ਦੁਖਾਰਾ[1]।ਸੁਨਤਿਸਮੁੰਦੇ ਜੁਗ ਕਰ[2]ਜੋਰੇ।'ਕਰਹੁ ਦਯਾ'ਸ਼੍ਰੀ ਗੁਰੂ ਨਿਹੋਰੇ[3] ॥੨੫॥ 'ਮੁਝ ਕੋ ਸਨਮੁਖ ਆਪ ਬਨਾਵਹੁ। ਦਿਹੁ ਤੀਨਹੁ ਗੁਨ ਕੋ ਬਖਸ਼ਾਵਹੁ[4]। ਗੁਰ ਕਹਿ 'ਸਨਮੁਖਿ ਸਿਖ ਹੁਇ ਜਬੈ। ਹੁਇ ਆਵਹਿ ਗੁਰ ਕਰੁਨਾ ਤਬੈ' ॥੨੬॥ ਭਬਹਿ ਸਮੁੰਦੇ ਗੁਰ ਬਚ ਮਾਨਾ। ਤਿਮਹੀ ਕਰਨਿ ਲਗਨੋ ਸ਼ੁਭ ਜਾਨਾ। ਕੋਤਿਕ ਦਿਨ ਮਹਿੰ ਪ੍ਰਾਪਤਿ ਗਜਾਨਾ। ਸੁਨਹਿ ਸਦਾ ਜਿਮ ਗੁਰੂ ਬਖਾਨਾ ॥ ੨੭ ॥

ਕੁੱਲਾ ਕੁੱਲਾ ਝੰਝੂ[5] ਦੋਇ। ਸੁਇਨੀ[6] ਹੁਤੋ ਭਗੀਰਥ ਜੋਇ। ਤੀਨਹੁ ਪ੍ਰਾਪਤਿ ਭੇ ਗੁਰ ਸ਼ਰਨੀ।ਬੰਦਨ ਕੀਨਿ ਅਰਜ਼[7] ਨਿਜ ਬਰਨੀ ॥੨੮॥ 'ਗੁਰੂ ਗਰੀਬ ਨਿਵਾਜ ਸੁਨੀਜੈ। ਹਮ ਕੋ ਦੁਖੀ ਬਿਸਾਲ ਜਨੀਜੈ। ਬਹੁ ਜੁਨਨਿ ਮਹਿੰ ਜਨਮਤਿ ਆਏ।ਹੇਤਿ ਮ੍ਰਿਤਕ ਬਹੁ ਸੰਕਟ ਪਾਏ ॥੨੯॥ ਜਬਿ ਪ੍ਰਾਨੀ ਕੇ ਨਿਕਸਹਿੰ ਪ੍ਰਾਨ। ਬਡ ਦੁਖ ਪਾਇ, ਨ ਅਪਰ ਸਮਾਨ[8]। ਅਬਿ ਆਏ ਹਮ ਸ਼ਰਨ ਤੁਮਾਰੀ। ਮਹਾਂ ਕਸ਼ਟ ਤੇ ਲੇਹੁ ਉਬਾਰੀ ॥੩੦॥ ਕ੍ਰਿਪਾ ਕਰਹੁ ਹਮ ਪਰ ਅਬਿ ਐਸੇ। ਜਨਮ ਮਰਨ ਪੁਨ ਪਾਇਂ ਨ ਕੈਸੇ[9]। ਸ਼੍ਰੀ ਮੁਖ ਤੇ ਉਚਰਨੋ 'ਬਨਿ ਗੁਰਮੁਖਿ। ਤਜਾਗਹੁ ਕਰਮ ਜੁ ਕਰਤੇ ਮਨਮੁਖ' ॥ ੩੧ ॥ ਪੁਨ ਪੂਛਨੋ 'ਸਭਿ ਭੇਦ ਬਤਾਵੋ। ਗੁਰਮੁਖ ਮਨਮੁਖ ਕਹਿ ਸਮਝਾਵੋ। ਜਬਿਹਮ ਲੱਛਨ ਲੇਹਿੰ ਪਛਾਨਿ।ਤਬਿ ਹਮ ਧਰਹਿੰ ਗੁਰੂ ਬਚ ਮਾਨਿ'॥੩੨॥ ਸ਼੍ਰੀ ਮੁਖ ਤੇ ਫੁਰਮਾਵਨਿ ਕੀਨਿ। 'ਗੁਰਮੁਖ ਮਨਮੁਖ ਦੋ ਬਿਧਿ ਤੀਨ[10]। ਇਕ ਗੁਰਸੁਖ, ਗੁਰਮੁਖ ਤਰ ਦੂਜੋ। ਗੁਰਮੁਖ ਤਮ, ਨੀਕੋ ਲਖਿ ਤੀਜੋ ॥੩੩॥ ਪੀਠ ਕੁਕਰਮਨਿ ਕੋ ਜਿਨ ਦੀਨਿ। ਗੁਰੂ ਬਚਨ ਸਨਮੁਖ ਮੁਖ ਕੀਨਿ। ਕੋ ਤਿਨ ਸੋਂ ਜਿ ਕਰਹਿ ਚੇਗਜਾਈ। ਸਦ[11] ਜਾਨਹਿੰ ਤਿਸ ਕੀ ਭਲਿਆਈ ॥੩੪॥ ਚਿਤ ਨ ਬਿਸਾਰਹਿੰ, ਚਹਿੰ ਉਪਕਾਰਾ। ਸਭਿ ਕੋ ਭਲੋ ਕਰੈਂ ਇਕ-

---

[1]ਦੁਖੀ। [2]ਦੋਵੇਂ ਹਥ। [3]ਬੇਨਤੀ ਕੀਤੀ। [4]ਨਾਮ ਦਾਨ ਇਸ਼ਨਾਨ ਦੇਕੇ ਬਖਸ਼ਸ਼ ਕਰੋ। [5]ਜਾਤਾਂ ਦੇ ਨਾਮ ਹੈਨ। [6]ਬੇਨਤੀ। [7]ਹੋਰ (ਦੁਖ ਉਸ ਦੁਖ) ਤੁੱਲ ਨਹੀਂ ਹੁੰਦਾ। [8]ਗੁਰਮੁਖ ਤੇ ਮਨਮੁਖ ਦੋਵੇਂ ਤਿੰਨ ਤਿੰਨ ਪ੍ਰਕਾਰ ਦੇ ਹਨ। [9]ਸਦੀਵ।

ਸਾਰਾ। ਇਹੁ ਗੁਰਮੁਖ ਕੋ ਲਖੀਯਹਿ ਲੱਛਨ। ਸੁਨਿ ਗੁਰਮੁਖ ਤਰ ਜਥਾ ਬਿਚੱਛਨ!"॥੬੫॥ ਤਮਾਗ ਕੁਕਰਮਨਿ ਕੋ ਉਰ ਧਾਰਾ। ਬ੍ਰਿੰਦ ਸੁਕਰਮਨਿ ਅੰਗੀਕਾਰਾ। ਜੋ ਕਾਰਜ ਕਿਸ ਕੋ ਹੁਇ ਸਾਕਹਿ। ਕਰਹਿ ਭਲੋ ਖੋਟੋ ਨਹਿ ਤਾਕਹਿ ॥ ੬੬ ॥ ਜੋ ਨਰ ਅਪਨਿ ਕਰਹਿ ਅਪਕਾਰਾ[1]। ਤਿਸ ਪਰ ਇਹ ਠਾਨਹਿ ਉਪਕਾਰਾ। ਰਿਦੈ ਬਿਸਾਰਹਿ ਸਕਲ ਖੁਟਾਈ। ਸਹਿਜ ਸੁਭਾਇਕ ਹੋਹਿ ਭਲਾਈ ॥ ੬੭ ॥ ਅਬਿ ਗੁਰਮੁਖ ਤਮ ਕੋ ਸੁਨਿ ਲੱਛਨ। ਗਮਾਨ ਸਪੰਨ ਬਿਸਾਲ ਬਿਚੱਛਨ। ਆਤਮ ਰੂਪ ਜਥਾਵਤ ਜਾਨਾ। ਜਿਸ ਪ੍ਰਕਾਰ ਸਤਿਗੁਰੂ ਬਖਾਨਾ॥੬੮॥ ਜਗ ਬਚਿੱਤ੍ਰਤਾ[2] ਨਿਸ਼ਚੈ ਨਾਂਹੀ।ਏਕ ਰੂਪ ਲਖੀ-ਯਤਿ ਸਭਿ ਮਾਂਹੀ। ਅਬਿ ਸੁਨਿ ਮਨਮੁਖ ਕੀ ਬਿਧਿ ਤੀਨ। ਕਿਨ ਜੋ ਤਿਨ ਸੰਗ ਨੀਕੀ ਕੀਨਿ॥੬੯॥ਸੋ ਬਿਸਾਰਿ ਠਾਨਹਿ ਬੁਰਿਆਈ। ਕਿਹ ਸੰਗ ਭਲੋ ਨ ਕਰਹਿ ਕਦਾਈ। ਜਿਸ ਨੈ ਮਨ ਹੀ ਕੋ ਮੁਖ[3] ਕੀਨਿ। ਮਨ ਕੋ ਕਹਨੋ ਕਰਹਿ ਮਤਿ ਹੀਨ"॥੭੦॥ ਧਰਮ ਨ ਰਾਖਹਿ ਨਿੰਦਹਿ–ਕਮਾ ਹੈ[4]–। ਕਪਟ ਕੂਰ ਕਰਿ ਲਪਟ ਭ੍ਰਿਯਾ ਹੈ। ਅਸ ਮਨਮੁਖ ਕੋ ਲੱਛਨ ਜਾਨਿ।ਅਬਿ ਮਨਮੁਖ ਤਰ ਕੋ ਸੁਨਿ ਕਾਨ ॥ ੭੧ ॥ ਪਰ ਕੋ ਭਲਾ ਹੋਤਿ ਦੁਖ ਪਾਵਹਿ। ਕਿਮ ਬਿਗਰਹਿ ਅਸ ਜਤਨ ਬਨਾਵਹਿ। ਦੇਖਤਿ ਸੁਨਤਿ ਤਪਤ ਅਤਿ ਛਾਤੀ।ਚਿਤਵਹਿ–ਕੋ ਹੋਵਹਿ ਇਸ ਘਾਤੀ[5]–॥੭੨॥ ਅਪਰ ਭਲਾ ਕੋ ਕਹਾਂ ਸੁਹਾਇ। ਸਖਾ ਭਲੇ ਕੋ ਸੁਨਿ ਤਪਤਾਇ[6]। ਮੁਖ ਤੇ ਮੀਠੀ ਕਹੈ ਸੁਨਾਵੈ। ਨਹਿ ਉਰ ਜਰਹਿ[7] ਸੁ ਜਰ ਜਰ[8] ਜਾਵੈ॥੭੩॥ ਹਿਤ ਅਨਹਿਤ ਸਮ ਏਕ[9] ਬਿਚਾਰਹਿ। ਸਭਿ ਕੋ ਬੁਰੋ ਹੋਇ ਸੁਖ ਧਾਰਹਿ। ਸਭਿ ਜਗ ਕੋ ਬੈਰੀ ਸਮ ਜਾਨੈ। ਬਹੁਤਨਿ ਸੰਗ ਦ੍ਵੈਖ ਹੀ ਠਾਨੈ ॥੭੪॥ ਅਬਿ ਮਨਮੁਖ ਤਮ ਕੋ ਸੁਨਿ ਕਾਨ। ਸਭਿ ਕੋ ਬੁਰਾ ਅਪਨ ਹਿਤ ਜਾਨਿ[10]। ਸਤਿਗੁਰ ਸ਼ਬਦ ਸ਼੍ਰਵਨ ਨਹਿ ਕਰੈ। ਕਥਾ ਪੁਰਾਨ[11] ਕਾਨ ਨਹਿ ਧਰੈ ॥੭੫॥ ਦਾਨ ਪੁੰਨ ਇਸ਼ਨਾਨ ਬਿਹੀਨ*। ਕੁਰੋ ਕਹੈ[12] ਜੀਵਕਾਧੀਨ। ਇਮ ਭਾਖਹਿ ਜਹਿ ਨਰ ਸਮੁਦਾਈ ।–ਹਮਹਿ ਨ ਛਲਤਿ ਕਰੀ ਭਲਿਆਈ ॥ ੭੬ ॥ ਕਰਤਿ ਬੁਰਾਈ ਹੀ

[1]ਹੇ ਚਤੁਰ ! [2]ਭਾਵ, ਉਸ ਨਾਲ ਬੁਰਿਆਈ ਕਰੇ। [3]ਜਗਤ ਦਾ ਨਾਨਾ ਪਨ। [4]ਆਗੂ। [5]ਮੂਰਖ। [6](ਧਰਮ) ਕੀ ਚੀਜ਼ ਹੈ। [7]ਨਾਸ਼ ਕਰਤਾ। [8]ਸੜਦਾ ਹੈ। [9]ਸਹਾਰਦਾ ਨਹੀਂ। [10]ਸੜ ਸੜ। [11]ਪਿਆਰ ਵੈਰ ਇਕੋ ਜਿਹਾ। [12]ਸਭ ਦੇ ਬੁਰੇ ਵਿਚ ਆਪਣਾ ਭਲਾ ਜਾਣੇ। [13]ਪ੍ਰਾਚੀਨ ਕਥਾ (ਅ) ਪੁਰਾਣਾਂ ਦੀ। [14]ਝੂਠ ਉਚਾਰੇ।

*ਸ੍ਰੀ ਗੁਰਵਾਕ–ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥ (ਸੋਰ: ਮ: ੧

ਸੁਖ ਪਾਵੈਂ–। ਅਸ ਮਨਮੁਖਿ ਭਮ ਨਰਕ ਸਿਧਾਵੈ। ਘੋਰ ਸ਼ਜਾਇਨਿ[1]ਸਹੈ ਸਰੀਰ। ਜਨਮ ਮਰਨ ਕੀ ਪੁਨ ਪੁਨ ਪੀਰ[2]॥੪੭॥ ਸੁਨਿ ਤੀਨਹੁ ਗੁਰ ਕੋ ਉਪਦੇਸ਼। ਗੁਰਮੁਖ ਲੱਛਨ ਧਰੋ ਅਸ਼ੇਸ਼। ਸ਼੍ਰੀ ਸਤਿਗੁਰ ਕੋ ਸੇਵਤਿ ਰਹੇ। ਨਿਜ ਸਰੂਪ ਮਹਿ ਥਿਰਤਾ ਲਹੋ ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਰਿਤੀਯ ਰਾਸੌ 'ਸਿੱਖਨ' ਪ੍ਰਸੰਗ ਬਰਨਨੰ ਨਾਮ ਤੀਨ ਪੰਚਾਸਤੀ ਅੰਸੂ ॥ ੫੩ ॥

੫੪. [ਲਾਲੂ ਬਾਲੂ ਆਦਿ ਸਿੱਖਾਂ ਪ੍ਰਤਿ ਉਪਦੇਸ਼]।

ਦੋਹਰਾ ॥ ਲਾਲੂ ਬਾਲੂ ਬਿੱਜ[3] ਹੈ ਤੀਸਰ ਪ੍ਰਿਯ[4] ਹਰਿ ਦਾਸ। ਮਿਲਿ ਆਏ ਦਰਸ਼ਨ ਕਰਨਿ ਸ਼੍ਰੀ ਅਰਜਨ ਕੇ ਪਾਸ ॥੧॥ ਚੌਪਈ॥ ਬੰਦਿ ਹਾਥ ਬੰਦਨ ਕਰਿ ਬੈਸੇ। ਅਰਜ਼ ਬਖਾਨੀ ਤੀਨਹੁ ਐਸੇ। 'ਹਮ ਕੋ ਨਿਜ ਉਪਦੇਸ਼ ਸੁਨਾਵਹੁ। ਨਿਜ ਸਿੱਖਨਿ ਕੇ ਸਾਥ ਮਿਲਾਵਹੁ ॥ ੨ ॥ ਜਿਸ ਬਿਧਿ ਹੋਇ ਉਧਾਰ ਹਮਾਰਾ। ਕਰਹੁ ਆਪ ਉਪਦੇਸ਼ ਉਚਾਰਾ'।ਸੁਨਿ ਸ਼੍ਰੀ ਮੁਖ ਤੇ ਬਾਕ ਬਖਾਨੇ। 'ਮਾਨ ਮੋਹ ਮਤਸਰ ਕਰਿ ਹਾਨੇ ॥੩॥ ਪਰ ਕਾ ਬੁਰਾ ਨ ਰਾਖਹੁ ਚੀਤ। ਤੁਮ ਕੋ ਦੁਖ ਨ ਹੋਇ ਕਿਸ ਰੀਤਿ। ਮਿਲਹੁ ਬਿਕਸ਼ ਗੁਰ ਸਿੱਖਨਿ ਸਾਥ।ਬੰਦਹੁ ਭਾਉ ਸੰਗ ਜੁਗਹਾਥ॥੪॥ਮਿੱਠਾਬੋਲਨਿ ਅਰ ਨਿਵ ਚਲਨਾ। ਦੈਂਡ ਖਾਵਨਾ ਹਿਤ ਧਰਿ ਮਿਲਨਾ। ਧਰਮ ਕਿਰਤ ਤੇ ਕਰਨਿ ਅਹਾਰਾ। ਪੰਚਹੁ ਕਰਮ ਦੇਤਿ ਸੁਖ ਸਾਰਾ ॥੫॥ ਇਹ ਸਭਿ ਕਰਹੁ ਬਿਸਾਰਹੁ ਨਾਂਹੀ। ਹੁਇ ਕੱਲਜਾਨ ਗ੍ਰਿਹਸਤ ਕੇ ਮਾਂਹੀ'। ਸੁਨਿ ਕਰਿ ਸਤਿਗੁਰ ਕੋ ਉਪਦੇਸ਼। ਕਰਨੋ ਕਮਾਵਨਿ ਕਟੇ ਕਲੇਸ਼॥੬॥ਦੋਹਰਾ॥ ਧੀਰ ਨਿਹਾਲੂ ਤੁਲਸੀਆ ਬੁਲਾ ਚੇਡੀਆ ਆਇ। ਸ਼੍ਰੀ ਗੁਰ ਅਰਜਨ ਸ਼ਰਨ ਕੋ ਜਾਨੀ ਮਨ ਸੁਖ-ਦਾਇ॥੭॥ਚੌਪਈ॥ਬੈਠਿ ਨਿਕਟ ਸਤਿਗੁਰ ਕੇ ਸੋਇ।ਕਿਰਤਨ ਹੋਤਿ ਸ਼੍ਰਵਨ ਹੁਇ ਜੋਇ। ਸ਼੍ਰੀ ਨਾਨਕ ਕੀ ਉਪਮਾ ਮਹਾਂ। ਸੁਨਤਿ ਬਿਚਾਰਤਿ ਬੈਠੇ ਤਹਾਂ॥੮॥ ਸਭਿ ਕੋ ਉਰ ਸੰਸੈ ਹੁਇ ਆਵਾ। ਨਰ ਗਨ ਪ੍ਰਥਮ ਝਗਰ ਜਿਮ ਪਾਵਾ[5]। ਹਾਥ ਜੋਰਿ ਸੋ ਬੂਝਨਿ ਲਾਗੇ।ਸਿੱਖ ਬਨਨਿ ਮਹਿ ਮਨ ਅਨੁਰਾਗੇ ॥੯॥'ਸੁਨਹੁ ਗੁਰੂ ਜੀ ਲੋਕ ਅਨੇਕਾ ਮਿਲਿ ਕਰਿ ਝਗਰਤਿ ਹੀਨ ਬਿਬੇਕਾ ਤਿਨ ਮਹੁ ਬੈਠਤਿ ਭਯੋ ਸੰਦੇਹੁ । ਤੁਮ ਸਰਬੱਗ੍ਯ ਸੁ ਉੱਤਰ ਦੇਹੁ ॥ ੧੦॥ਕੇਤਿਕ ਗੁਰ ਨਾਨਕ ਅਵਤਾਰ। ਜਨਕਾਦਿਕ[6]ਕੇ ਕਰਹਿਂ ਉਚਾਰ। ਕੇਤਿਕ ਕਹੈਂ ਬਿਸ਼ਨੁ ਕੋ ਰੂਪ। ਧਰਿ ਕਰਿ ਕੀਨੇ ਚਲਿਤ ਅਨੂਪ ॥੧੧॥

[1]ਸਜ਼ਾਵਾਂ ਨੂੰ। [2]ਜਾਤ ਹੈ। [3]ਪਿਆਰਾ। [4]ਬਹੁਤੇ ਪੁਰਖਾਂ ਨੇ ਪਹਿਲੇ ਜਿਵੇਂ ਝਗੜਾ ਪਾਇਆ। [5]ਜਨਕ ਆਦਿਕ ਦਾ ਅਵਤਾਰ।

ਇੱਤਆਦਿਕ ਬਹੁ ਕਹੈਂ ਬਨਾਇ।ਨਿਰਨੈ ਬਾਤ ਨਹੀਂ ਹਮ ਪਾਇ। ਕ੍ਰਿਪਾ ਕਰਹੁ ਅਬਿ ਆਪ ਬਤਾਵਹੁ।ਕਿਹ ਅਵਤਾਰ ਭੇਦ ਸਮਝਾਵਹੁ ॥੧੨॥ਸੁਨਿ ਕਰਿ ਉਪਜਹਿ ਸਿਦਕ ਹਮਾਰੇ। ਪਰਹਿ ਪੰਥ[1] ਸੁਖ ਪ੍ਰਾਪਤਿ ਸਾਰੇ। ਚਿਰੰ-ਕਾਲ ਕੋ ਇਹ ਸੰਦਹੁ। ਬਹੁਤ ਨਰਨਿ ਕੋ ਮੇਟਹੁ ਏਹੁ'॥੧੩॥ਸ਼੍ਰੀ ਅਰਜਨ ਸੁਨਿ ਗਿਰਾ ਬਖਾਨੀ। 'ਸ਼੍ਰੀ ਸਤਿਗੁਰ ਨਾਨਕ ਗੁਨਖਾਨੀ। ਨੇਤਿ ਨੇਤਿ[2] ਜਿਸ ਕੋ ਕਹਿ ਬੇਦ। ਸਭਿ ਥਕਿ ਰਹੇ ਨ ਪਾਯਹੁ ਭੇਦ॥੧੪॥ਬ੍ਰਹਮਾਂ ਸ਼ਿਵ ਸਨਕਾਦਿਕ ਸਾਰੇ। ਬੁਧਿ ਕਰਿ ਬਲ ਕਰਿ ਖੋਜਤਿ ਹਾਰੇ। ਨਾਮ ਸਹੰਸ੍ਰ ਸ਼ੇਸ਼[3] ਨਿਤ ਕਹੈ। ਜਿਸ ਕੋ ਗੁਨ ਕੋ ਅੰਤ ਨ ਲਹੈ॥ ੧੫॥ ਪਾਪਨਿ ਭਾਰ ਅਧੀਰਜ ਧਰਨੀ[4]।ਬਹੁ ਗਿਨਤੀ ਬਿਨਤੀ ਕਰਿ ਕਰਨੀ।—ਜੋਗ ਜੱਗ ਤਪ ਸ਼ਕਤਿ ਨ ਰਹੀ। ਸ਼ੁਭ ਕਰਮਨਿ ਬਿਨ ਨਰ ਗਤਿ ਲਹੀ[5]॥ ੧੬॥ ਮੁਹਿ ਅਲੰਬ ਅਬਿ ਦੀਜੈ ਕੋਈ। ਜਿਸ ਤੇ ਥਿਰੌਂ ਧੀਰ ਉਰ ਹੋਈ—।ਪਾਰਬ੍ਰਹਮ ਅਚਰਜ ਜਿਸ ਚਰਿਤਾਂ। ਸਭਿ ਜਗ ਕਰਤਾ[6]ਭਰਤਾ[7]ਹਰਤਾ[8]॥੧੭॥ਧਰਨੋ ਆਨਿ ਸ਼੍ਰੀ ਨਾਨਕ ਰੂਪ। ਗੁਰ ਸਿੱਖੀ ਉਪਜਾਇ ਅਨੂਪ। ਸ਼ਕਤਿ ਬਿਹੀਨ ਹੇਰਿ ਨਰ ਸਾਰੇ।ਜੋਗ ਨ ਜੱਗ ਨ ਤਪ ਕੁਛ ਧਾਰੇ॥੧੮॥ ਯਾਂਤੇ ਗੁਰਸਿੱਖੀ ਕੀ ਰੀਤਿ। ਜਗ ਬਿਸਤਰੀ ਵਧਤਿ ਬਡ ਨੀਤ[9]। ਸੱਤਿਨਾਮ ਕੋ ਜਾਪ ਬਤਾਯੋ।ਦਾਨ ਸ਼ਨਾਨ ਭਾਉ ਚਿਤ ਲਾਯੋ॥੧੯॥ਚਾਰਹੁ ਬੇਦਨਿ ਕੋ ਤਤ[10] ਲੀਨਿ। ਦੇਸ਼ਨਿ ਭਾਖਾ ਮਹਿੰ ਕਹਿ ਦੀਨਿ*। ਸੰਸਕ੍ਰਿਤ ਮਹਿੰ ਦੁਰਲਭ ਜੋਇ।ਲਾਖਹੁੰ ਮਹਿੰ ਪ੍ਰਾਪਤ ਹੁਇ ਕੋਇ ॥੨੦॥ ਸੋ ਤਤ ਗੁਰ ਸਿੱਖਨਿ ਮਹਿੰ ਐਸੇ। ਧਰਨੋ ਬਦਰ ਕਿਨ ਕਰ ਪਰ ਜੈਸੇ[11]। ਸਿਮਰਤਿ ਨਾਮ ਭਗਤ ਕੋ ਕਰਤੇ।ਸਨੈ ਸਨੈ ਬ੍ਰਹਮ ਰੂਪ ਬਿਚਰਿਤੇ॥੨੧॥ਉਰ ਮਹਿੰ ਬਿਦਤ ਸੁ ਤਤ[12] ਹੁਇ ਆਵਤਿ। ਜਿਸ ਕੋ ਲਖੇ ਨ ਪੁਨ ਦੁਖ ਪਾਵਤਿ। ਬੇਦ ਸਾਰ ਕੀ ਭਾਖਾ ਕੀਨਿ[13]*। ਗੁਰੂ ਕ੍ਰਿਪਾਲ ਕ੍ਰਿਪਾ ਰਸ ਭੀਨ ॥੨੨॥ ਤੁਮ ਭੀ ਕਰਹੁ ਬਿਚਾਰਨਿ ਬਾਨੀ।ਰਿਦਾ ਟਿਕਾਵਹੁ ਦੁਬਿਧਾ ਹਾਨੀ। ਸਿਦਕ ਧਰਹੁ ਸਿੱਖੀ ਨਿਰਬਾਹੋ।ਨਹਿੰ ਦੁਖ ਤੇ ਜਮ ਕੇ ਸੰਗ ਜਾਹੋ'॥੨੩॥ਸ਼੍ਰੀ ਅਰਜਨ ਤੇ ਸੁਨਿ

[1]ਭਾਵ ਸਿੱਖੀ ਮਾਰਗ। [2]ਬੇਅੰਤ ਬੇਅੰਤ। [3]ਸ਼ੇਸ਼ਨਾਗ। [4]ਪਾਪਾਂ ਦੇ ਭਾਰ ਨਾਲ ਧੀਰਜ ਰਹਤ ਹੋਈ ਪ੍ਰਿਥਵੀ। [5]ਮਨੁੱਖਾਂ ਦੀ ਦਸ਼ਾ ਦੇਖੀ। [6]ਬਨੌਣ ਵਾਲਾ। [7]ਪਾਲਕ। [8]ਨਾਸ਼ ਕਰਨ ਵਾਲਾ। [9]ਹਮੇਸ਼ਾ। [10]ਸਿੱਧਾਂਤ। [11]ਮਾਨੋ ਹੱਥ ਤੇ ਕਿਸੇ ਧਰਿਆ ਹੈ ਬੇਰ। [12]ਯਥਾਰਥ, ਬ੍ਰਹਮ। [13]ਵੇਦ ਦੇ ਸਿੱਧਾਂਤ ਨੂੰ ਭਾਖਾ ਵਿੱਚ ਕਥਨ ਕੀਤਾ। *ਇਸ ਵਿਸ਼ੇ ਤੇ ਵੇਖੋ ਇਸੇ ਰਾਸ ਦੇ ਅੰਸੂ ੪੧ ਦੇ ਅੰਕ ੧੧ ਤੇ ੫੦ ਦੀ ਹੇਠਲੀ ਟੂਕ।

ਹੁਲਸਾਏ। ਭਏ ਸਿੱਖ ਸੈਦੇਹਿ ਮਿਟਾਏ। ਗੁਰਬਾਨੀ ਕੋ ਲਗੇ ਬਿਚਾਰਨਿ। ਭਗਤਿ ਗਯਾਨ ਕੀ ਜੋ ਥਭ ਕਾਰਨ ॥ ੨੪ ॥ ਇਸ ਬਿਧਿ ਭਯੋ ਤਿਨਹੁੰ ਕੱਲਯਾਨਾਗੁਰ ਕੋ ਸੇਵਤਿ ਰਹੇ ਮਹਾਨ। ਤੋਤਾ ਅਰ ਮੱਦੂ ਹਿਤ ਧਾਰੇ। ਗੋਖੁ ਟੋਡਾ ਮਹਿਤਾ[1] ਚਾਰੇ॥੨੫॥ ਮਿਲਿਕਰਿ ਸ਼੍ਰੀ ਅਰਜਨ ਢਿਗ ਆਏਪਦ ਅਰਬਿੰਦਨਿ ਸੀਸ ਲਗਾਏ। ਬੈਠੇ ਹਾਥ ਜੋਰਿ ਕਰਿ ਪਾਸ। ਪਿਖਿ ਅਵਸਰ ਕੀਨਸਿ ਅਰਦਾਸ॥੨੬॥'ਗੁਰੂ ਗ਼ਰੀਬ ਨਿਵਾਜ਼ ! ਹਮਾਰਾ। ਜਨਮ ਮਰਨ ਤੇ ਕਰਹੁ ਉਧਾਰਾ। ਰਾਵਰ ਕੀ ਸ਼ੋਭਾ ਸੁਨਿ ਆਏ। ਉਚਿਤ ਉਧਾਰਨਿ ਕੋ ਲਖਿ ਪਾਏ'॥੨੭॥ ਸੁਨਿ ਬੋਲੇ ਸ਼੍ਰੀ ਅਰਜਨ ਗਯਾਨੀ। 'ਪਠਹੁ ਸੁਨਹੁ ਤੁਮ ਮਿਲਿ ਗੁਰਬਾਨੀ। ਆਪਸ ਮਹਿੰ ਪੁਨ ਕਰਹੁ ਬਿਚਾਰਾ। ਕਯਾ ਆਸ਼ੈ ਗੁਰੁ-ਦੇਵ ਉਚਾਰਾ ॥੨੮॥ ਤਯਾਗਨਿ ਕਹਯੋ ਸੁ ਤਯਾਗ ਕਰੀਜੈ। ਗ੍ਰਹਣ ਜੋਗ ਸੋ ਗ੍ਰਹਣ ਧਰੀਜੈ[2]। ਪੁਨ ਬੂਝਤਿ ਭੇ ਕੀਨਿ ਉਚਾਰਨਿ। 'ਬਾਨੀ ਪਢਨਿ ਸੁ ਔਰ ਬਿਚਾਰਨਿ ॥੨੯॥ ਕੇਤਿਕ ਪੁੰਨ ਦੁਹਨਿ ਕੋ ਹੋਇ। ਅਧਿਕ ਦੇਤਿ ਫਲ ਕਹੀਅਹਿ ਸੋਇ। ਸੁਨਹਿੰ ਮਹਾਤਮ ਰਾਵਰਿ ਮੁਖ ਤੇ।ਸੋ ਹਮ ਕਰਹਿੰ ਮਿਲਹਿ ਜਿਸ ਸੁਖ ਤੇ' ॥੩੦॥ ਕਹਯੋ ਗੁਰੂ 'ਇਨ ਕੋ ਫਲ ਜਾਨੋ। ਸੁਨਿ ਕੀਜਹਿ,ਸ਼ਰਧਾ ਉਰ ਠਾਨੋ। ਜੋ ਗੁਰਬਾਨੀ ਪਾਠ ਕਰੈਤਾ। ਮਹਾਂ ਪਾਪ ਕੋ ਹੋਵਤਿ ਹੈਤਾ[3] ॥ ੩੧ ॥ ਅੰਤਹਿਕਰਨ ਬਿਮਲ ਨਿਤ ਕਰੈ। ਪ੍ਰੀਤਿ ਸਹਤ ਨਿਤਪ੍ਰਤਿ ਜੋ ਰਰੈ[4]। ਕਰਹਿ ਕੰਠ ਪਠਿ ਅੰਮ੍ਰਿਤ ਵੇਲੇ। ਇਕ ਚਿਤ ਹ੍ਵੈ ਕਰਿ ਮਨ ਕੋ ਮੇਲੈ ॥ ੩੨ ॥ ਅਧਿਕ ਪੁੰਨ ਉਪਜਹਿੰ ਸੁਖ ਪਾਵੈ। ਪਨਹਿ ਸੁਨਹਿ ਨਰ ਬ੍ਰਿੰਦ ਸੁਨਾਵੈ। ਧਰਹਿ ਜੁ ਕਾਮਨ ਪੂਰਨ ਸੋਇ। ਜੋ ਨਿਸ਼ਕਾਮ ਰਿਦਾ ਸ਼ੁਧ ਹੋਇ ॥ ੩੩ ॥ ਜੋ ਗੁਰਬਾਨੀ ਰਹੈਂ ਬਿਚਾਰਤਿ। ਬਾਂਛਾ ਜਸੁ ਆਦਿਕ ਨਹਿੰ ਧਾਰਤਿ। ਕੇਵਲ ਚਹੈਂ ਰਿਦੈ ਕੱਲਯਾਨ। ਤਿਨ ਪੁਰਖਨਿ ਹੁਇ ਪ੍ਰਾਪਤਿ ਗਯਾਨ ॥ ੩੪ ॥ ਜਿਮ ਕਾਸ਼ਟ ਮਹਿੰ ਪਾਵਕ ਰਹੈ। ਬਿਨਾ ਜਤਨ ਤੇ ਨਰ ਨਹਿੰ ਲਹੈ। ਕਰਿ ਉਪਾਉ ਜੋ ਲੇਤਿ ਨਿਕਾਸ। ਕਾਰਜ ਕਰਹਿ ਸੰਪੂਰਨ ਰਾਸ[5] ॥ ੩੫ ॥ ਅਗਨਿ ਰੂਪ ਕਾਸ਼ਟ[6] ਹੁਇ ਜਾਇ। ਤੇਜ ਪ੍ਰਕਾਸ਼ ਸਕਲ ਹੀ ਪਾਇ। ਤਥਾ ਬਿਚਾਰਤਿ ਜੋ ਗੁਰ-ਬਾਨੀ। ਤਨ ਅਭਿਮਾਨ[7] ਹੋਹਿ ਤਥਿ ਹਾਨੀ॥੩੬॥ ਨਿਜ ਸਰੂਪ ਕੋ ਖੋਜਨਿ

[1]ਜਾਤਿ ਅਥਵਾ ਖਿਤਾਬ। [2]ਗ੍ਰਹਣ ਕਰੋ। [3]ਨਾਸ਼ ਕਰਨ ਵਾਲਾ। [4]ਉਚਾਰੇ। [5]ਸਾਰੇ ਸਿੱਧ। [6]ਲੱਕੜੀ। [7]ਤਨ ਹੈਤਾ।

ਲਾਗੇ॥ਸਨੇ ਸਨੇ ਪ੍ਰਾਪਤਿ ਬਡ ਭਾਗੇ। ਆਤਮ ਗਯਾਨ ਪਾਇ ਬ੍ਰਹਮ ਹੋਏ। ਰਿਦੈ ਬਿਨਾਸ਼ੀ ਦੁਬਿਧਾ ਦੋਏ[1] ॥ ੩੭॥ ਤਨ ਹੰਤਾ ਬਿਨਸੀ ਜਿਸ ਕਾਲ। ਅਹੰ ਬ੍ਰਹਮ ਹੈ ਭਏ ਨਿਹਾਲ। ਯਾਂਤੇ ਤੁਮ ਸਤਿਸੰਗਤਿ ਕਰਿ ਕੈ। ਗੁਰ ਬਾਨੀ ਪਢਿ ਰਿਦੈ ਬਿਚਾਰਿਕੈ॥੩੮॥ ਕਰਹੁ ਆਪਨੀ ਸ਼ੁਭ ਕੱਲਯਾਨ। ਜਗ ਬੰਧਨ ਹੈ ਹੈਂ ਸਭਿ ਹਾਨ[2]। ਗੁਰ ਬਚ ਸੁਨਿ ਕਰਿ ਚਾਰੋਂ ਭਲੇ। ਲਗੇ ਬਿਚਾਰਨਿ ਸਤਿਸੰਗ ਮਿਲੇ ॥੩੯॥ ਝਾਂਝ ਮੁਕੰਦਾ ਅਪਰ ਕਿਦਾਰਾ। ਹਿਤ ਕੱਲਯਾਨ ਆਇ ਗੁਰਦ੍ਵਾਰਾ। ਤੀਨੋ ਨਮੋ ਕੀਨਿ ਥਿਤਿ ਪਾਸ। ਕਰ ਜੋਰਤਿ ਕੀਨੀ ਅਰਦਾਸ॥੪੦॥ 'ਕਜੋਂ ਕਰਿ ਹੋਇ ਉਧਾਰ ਹਮਾਰੋ ?। ਆਪ ਮਕੰਦ ਉਪਾਇ ਉਚਾਰੋ।' ਸੁਨਿ ਸ਼੍ਰੀ ਅਰਜਨ ਤਬਹਿ ਬਖਾਨਾ। 'ਤੁਮ ਜਾਨਤਿ ਹੋ ਰਾਗ ਮਹਾਨਾ ॥੪੧। ਗੁਰਬਾਨੀ ਰਾਗਨਿ ਮਹਿੰ ਗਾਓ।ਨੀਕੇ ਪ੍ਰਭੁ ਕੋ ਸੁਜਸ ਬਸਾਓ।ਜਜੋਂ ਜਜੋਂ ਅਨੰਦ ਰਾਗ ਤੇ ਪਾਓ।ਤਜੋਂ ਤਜੋਂ ਪ੍ਰੇਮ ਅਧਿਕ ਉਪਜਾਓ ॥ ੪੨ ॥ ਕਲਿਜੁਗ ਮਹਿ ਕਿਰਤਨ ਮਾਨਿੰਦ। ਨਹੀਂ ਅਪਰ ਕੋ ਇਹੀ ਬਿਲੰਦਾਕਠਨ ਮਹਾਂ ਤਪ ਜੋਕੋ ਕਰੈ।ਕਿਰਤਨ ਸਮਤਾ ਕਜੋਂ ਹੂ ਨ ਧਰੈ ॥ ੪੩॥ ਅਪਰ ਸੁ ਕਰਮ ਕਰਨਿ ਜੇ ਸਾਰੇ। ਹੋਇ ਜਿ ਧਨ ਤਨ ਬਲ ਧਰਿ ਭਾਰੇ।ਕਿਰਤਨ ਕੇ ਸਮਾਨ ਨਹਿੰ ਕੋਈ। ਸਭਿ ਤੇ ਅਧਿਕ ਇਹੀ ਇਕ ਹੋਈ ॥੪੪॥ਯਾਂਤੇ ਤੁਮ ਕਿਰਤਨ ਨਿਤ ਕਰੋ।ਅਪਰ ਸੁਨਾਇ ਤਾਰਿ ਗਨ ਤਰੋ[3] ।ਸੁਨਿ ਤੀਨੋ ਗੁਰ ਬੂਝੇ ਫੇਰੀ।'ਮਹਿਮਾ ਕਿਰਤਨ ਕਹੀ ਬਡੇਰੀ ॥੪੫॥ ਪਾਠ ਕਰਨਿ ਅਰੁ ਕਥਾ ਕਰੰਨ। ਫਲ ਬਰਨਹੁ ਇਨਕੇ ਭਿੰਨ ਭਿੰਨ'। ਸ਼੍ਰੀ ਮੁਖ ਤੇ ਪੁਨ ਲਗੇ ਸੁਨਾਵਨਿ। 'ਬਾਲੀ ਪਾਠ ਕਰਹਿ ਜੇ ਪਾਵਨ॥੪੬॥ਜਥਾ ਕੂਪ ਕੀ ਖੇਤੀ ਹੋਇ। ਸੀਂਚਤਿ ਨੀਰ ਹਰੀ ਕਰਿ ਸੋਇ। ਸ਼ੀਘ੍ਰ ਪਕਾਇ ਸਦਨ ਮਹਿੰ ਆਨਹਿ। ਸਭਿ ਬਿਧਿ ਕੇ ਸੁਖ ਭੋਗਨ ਠਾਨਹਿ ॥੪੭॥ ਖੇਤ ਸਮੀਪ ਅਪਰ ਜੇ ਹੋਇ। ਭਹਿ ਭੀ ਪਹੁੰਚਿ ਸਕਹਿ ਜਲ ਸੋਇ। ਦੂਰ ਖੇਤ ਕੋ ਪਹੁੰਚਤਿ ਨਾਂਹਿ।ਤਿਮ ਫਲ ਸੁਨਹਿ ਸ਼੍ਰਵਨ ਕੇ ਮਾਂਹਿ ॥੪੮॥ਕਿਰਤਨ ਕਰਨਿ ਮੇਘ ਕੀ ਬਰਖਾ। ਬਰਖੇ ਜਲ ਹੁਇ ਜੀਵਨ ਹਰਖਾ[4] । ਖੇਤੀ ਜਹਿੰ ਕਹਿੰ ਹਰੀਅਲ ਹੋਵੈ। ਸਾਧਤ ਦਾਨੋ ਤਿਨ ਮਹਿੰ ਜੋਵੈ[5] ॥੪੯॥ ਸੁਨਹੁ ਬਿਸਾਲ ਕਥਾ ਕੋ ਫਲ ਹੈ। ਝਰੀ ਲਾਗਿ ਜਿਮ ਬਰਖਤ ਜਲ ਹੈ। ਥਿਮਕ ਥਿਮਕ ਬੂੰਦੇਂ ਜੋ ਪਰਿਹੀਂ। ਸਭਿ ਅਪਨੇ ਮਹਿੰ ਧਰਨੀ ਧਰਿਹੀ॥੫੦॥ਬਾਦ[6] ਨ ਜਾਤਿ

[1]ਦ੍ਵੈਤ ਵੀ ਦੁਬਿਧਾ। [2](ਆਪ) ਤਰੋ ਤੇ ਸਾਰਿਆਂ ਨੂੰ ਤਾਰੋ। [3]ਪ੍ਰਸੰਨਤਾ। [4]ਦੇਖੋ। [5]ਬਿਅਰਥ।

ਪਰਹਿ ਜਲ ਜੋਇ। ਖੇਤੀ ਕੋ ਸੁਖਦਾਯਕ ਸੋਇ। ਤੈਸੇ ਸਮਝਵਾਨ ਸਿਖ ਜੋਈ।ਕਥਾ ਕੀਰਤਨ ਕਰਦੇ ਸੋਈ॥੫੧॥ਸੁਨਹਿ ਮਮੋਛੀ[1] ਹਿਰਦੈ ਧਾਰਹਿ। ਗੁਨਨਿ ਬਧਾਇ ਬਿਕਾਰ ਨਿਕਾਰਹਿ। ਰਿਦੈ ਬਿਚਾਰਹਿ ਨਿਰਨੈ ਕਰੈ। ਆਤਮ ਗਯਾਨ ਭਲੇ ਉਰਧਰੈ॥੫੨॥ਕਥਾ ਕੀਰਤਨ ਦੋਨਹੁ ਮਿਲੇ। ਸ਼ੋਭਾ ਪਾਵਤਿ ਅਤਿ ਹੀ ਭਲੇ। ਕਥਾ ਬਧਾਵੈ ਮਹਾਂ ਮਹਾਤਮ[2]।ਕਿਰਤਨ ਸੁਨਤੇ ਸੁਧਿ ਹੁਇ ਆਤਮ ॥ ੫੩ ॥ ਜਥਹਿ ਕੀਰਤਨ ਕਰਹਿ ਭਲੇਰਾ। ਹਰਖ ਬਧਾਵਹਿ ਬਹੁ ਮਨ ਕੇਰਾ। ਜਥਾ ਮਾਤ ਪੁੱਤ੍ਰਨਿ ਤੇ ਛਾਜੈ[3]। ਤਥਾ ਕਥਾ ਕਿਰਤਨ ਤੇ ਰਾਜੈ ॥੫੪॥ ਜਿਮ ਪੁੱਤ੍ਰਨਿ ਕੋ ਪਾਲਹਿ ਮਾਤਾ। ਤਥਾ ਕਥਾ ਕਿਰਤਨ ਹਰਖਾਤਾ[4]। ਸੁਨਿ ਬੋਲੇ ਸਿਖ 'ਹਮੈ ਬਤਾਵਹੁ। ਸੁਤ ਜਨਨੀ[5] ਦ੍ਰਿਸ਼ਟਾਂਤ ਜਨਾਵਹੁ॥੫੫॥ਕਿਰਤਨ ਪਿਤਾ ਕਥਾਪਤਿ ਕੈਸੇ ਭੀ ਬਰਨੈ ਹੋਯਹੁ ਜੈਸ'। ਕਹਯੋ ਗੁਰੂ 'ਸੋ ਪ੍ਰੇਮ ਪਛਾਨਹੁ। ਕਥਾ ਕੀਰਤਨ ਪ੍ਰੇਮ ਜਿ ਠਾਨਹੁ॥੫੬॥ਪ੍ਰੇਮ ਹੁਏ ਸ਼ੋਭਤਿ ਹੈਂ ਦੋਇ।ਜਿਸਤੇ ਮਹਾਂ ਮਹਾਤਮ ਹੋਇ'। ਸੁਨਿ ਸਤਿਗੁਰ ਕੋ ਦੈ ਉਪਦੇਸ਼। ਕਿਰਤਨ ਲਾਗੇ ਕਰਨਿ ਹਮੇਸ਼ ॥੫੭॥ ਮਹਾਂ ਪ੍ਰੇਮ ਤੇ ਸ਼ਬਦ ਸੁ ਗਾਵੈਂ। ਨਹੀਂ ਕਾਮਨਾ ਕੋਇ ਉਠਾਵੈਂ।ਪਰਾਲਬਧ ਕਰਿ ਜੋ ਕਿਛੁ ਪਾਇ। ਕ੍ਰਿਯਾ ਦੇਹਿ ਕੀ ਸੋ ਨਿਬਹਾਇਂ[6] ॥ ੫੮ ॥ ਕਰਹਿ ਭਾਉ ਸਿਖ ਸੰਗਤਿ ਦੇਤਿ।ਕਰਿ ਗੁਜ਼ਰਾਨਆਪਨੀ ਲੇਤਿ।ਕਿਰਤਨਕਰਤਿ ਰਹੈਂ ਨਿਸ਼ਕਾਮ। ਗੁਰ ਸੇਵਾ ਲਹਿ ਪਦ ਅਭਿਰਾਮ ॥ ੫੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰਾਸੌ 'ਸਿਖਨਿ' ਪ੍ਰਸੰਗ ਬਰਣਨੰ ਨਾਮ ਚਤਰ ਪੰਚਾਸਤੀ ਅੰਸੁ ॥ ੫੪ ॥

੫੫ [ਗੌਂਗੂ ਨਾਊ ਆਦਿ ਸਿੱਖਾਂ ਪ੍ਰਤਿ ਉਪਦੇਸ਼]।

ਦੋਹਰਾ।ਗੌਂਗੂ ਨਾਊ ਸਹਿਗਲਾ ਰਾਮਾ ਧਰਮਾ ਔਰ। ਪੰਚਮ ਉੱਦਾ ਜਾਨੀਏ ਮਿਲਿ ਕੈ ਹੁਇ ਇਕ ਠੌਰ॥੧॥ਚੌਪਈ॥ ਸ੍ਰੀ ਅਰਜਨ ਕੀ ਪਰਕਰਿ ਸ਼ਰਨੀ। ਬੰਦਨ ਕਰਿਕੈ ਬਿਨਤੀ ਬਰਨੀ[7]। ਹੁਇ ਕਰਿ ਸਿੱਖ ਰਹੇ ਗੁਰ ਪਾਸ। ਇਕ ਦਿਨ ਕਰਤਿ ਭਏ ਅਰਦਾਸ ॥੨॥ 'ਬੇਦ ਕਤੇਬ ਮੁਨੀ ਅਵਤਾਰ। ਪੰਡਿਤ ਗਯਾਨੀ ਭਏ ਹਜ਼ਾਰ। ਸਭਿਹਿਨਿ ਭਾਖਯੋ ਬ੍ਰਹਮ ਅਨੰਤ। ਖੋਜਿ ਰਹੇ ਨਹਿੰ ਪਾਯਹੁ ਅੰਤ ॥੩॥ ਬ੍ਰਹਮ ਜੁ ਕਹੈ ਸੱਚਿਦਾ ਨੰਦ। ਸ਼੍ਰੀ ਨਾਨਕ ਸੋ ਰੂਪ ਮੁਕੰਦ। ਬ੍ਰਹਮ ਅਵਤਾਰ ਕਰੈ ਬੱਖਯਾਤ[8]। ਜਾਨੇ ਪਰੈ ਸਭਿਨਿ

---

[1]ਮੋਖ ਦੀ ਇੱਛਾ ਵਾਲਾ। [2]ਫਲ। [3]ਛਬਦੀ ਹੈ। [4]ਪੁੱਤ੍ਰ ਤੇ ਮਾਤਾ ਵਾਲਾ। [5]ਨਿਭਾਵਾਂ। [6]ਕਹੀ। [7]ਪ੍ਰਗਟ।

ਸਾਖਜ਼ਾਤ[1] ॥ ੪ ॥ ਸੋ ਤੌ ਅੰਤ ਜਾਨਤੇ ਹੋਇੰ[2]। ਅਪਨੋ ਅੰਤ ਲਖੈ ਸਭਿ ਕੋਇ[3]। ਸ਼੍ਰੀ ਅਰਜਨ ਸੁਨਿ ਸੰਸੈ ਐਸੇ। ਉੱਤਰ ਦਿਯੋ ਤਿਨੋ ਕਹੁ ਤੈਸੇ ॥ ੫॥ [4]ਆਦਿ ਅੰਤ ਬ੍ਰਹਮ ਕੀ ਜੋ ਹੋਇ। ਸ਼੍ਰੀ ਨਾਨਕ ਜੀ ਉਚਰਤਿ ਸੋਇ। ਜਿਸਕੈ ਕਬਹੂੰ ਆਦਿ ਨ ਅੰਤ। ਕਹਿਬੋ ਤਿਸ ਕੋ ਬਨਹਿ ਬਿਅੰਤ ॥ ੬ ॥ ਜੈਸੇ ਬੇਦ ਨਰਾਇਨ ਸ੍ਵਾਸ।ਬਰਨਨ ਕਰਜੋ ਬ੍ਰਹਮ ਕੁਛ ਤਾਸ[5]।ਮਧੁਸੂਦਨ[6] ਸੋ ਬ੍ਰਹਮ ਸਰੂਪ। ਭਯੋ ਨਿਗੁਨ ਤੇ ਸਗੁਨ ਅਨੂਪ ॥੭॥ ਤਿਨਹੁੰ ਬੇਦ ਮਹਿੰ ਕਹਜੋ ਬਿਅੰਤ। ਹੁਤੀ ਜਿ ਕਹਿਤੇ ਆਦਿ ਰੁ ਅੰਤ[7]।ਕਹਿਨ ਬਿਅੰਤੁ ਅੰਤ ਇਹ ਜਾਨਹੁ।ਅਪਰ ਨ ਸੰਸੈ ਕੈਸੇਆਨਹੁ[8]॥ਤੁਮ ਅਬ ਬ੍ਰਹਮ ਲਖਹੁ ਸਭਿ ਮਾਂਹਿ। ਨਭ[9]ਸਮ ਸਾਰੇ ਖੰਡਿਤ ਨਾਂਹਿ[10]।ਸਿੱਖਨਿ ਸੋਂ ਅਬਿ ਭਾਉ ਕਰੀਜੋ। ਵਾਹਿਗੁਰੂ ਮੁਖ ਜਾਪ ਜਪੀਜੋ॥੯॥ ਕਿਹ ਸੋਂ ਦੇਹ ਨਹੀਂ ਮਨ ਠਾਨਹੁ।ਏਕ ਬ੍ਰਹਮ ਕੋ ਰੂਪ ਪਛਾਨਹੁ। ਇਸ ਤੇ ਹੁਇ ਤੁਮਰੋ ਕੱਲਜ਼ਾਨ। ਜਨਮ ਮਰਨ ਦਾ ਬੰਧਨ ਹਾਨਿ[11]॥੧੦॥ ਸ਼੍ਰੀ ਗੁਰ ਤੇ ਸੁਨਿਕੈ ਉਪਦੇਸ਼। ਲਾਗੇ ਸਿਮਰਨਿ ਨਾਮ ਹਮੇਸ਼।ਸੇਵਤਿ ਰਹੇ ਗੁਰੂ ਭਗਵੰਤ।ਪ੍ਰਾਪਤਿ ਭਯੋ ਪਰਮਪਦ ਅੰਤ[12]॥ ੧੧ ॥ ਫਿਰਨਾ ਸੁੰਦਰ ਭੋਲੂ ਜੱਟੂ। ਬੇਤਾ[13]ਅਪਰ ਮਿਲਜੋ ਸੰਗ ਭੱਟੂ। ਪੰਡਿਤ ਹੁਤੋ ਤਿਵਾੜੀ[14]ਸਾਰੇ।ਮਿਲਿ ਆਏ ਸ਼੍ਰੀ ਅਰਜਨਦ੍ਵਾਰੇ॥੧੨॥ਪਿਖਿ ਕਰਿ ਨਮੋ ਕਰੀ ਤਿਨ ਸ਼ਰਨੀ। ਪੁਨ ਅਰਦਾਸ ਆਪਨੀ ਬਰਨੀ। [15]ਗੁਰੂ ਗਰੀਬ ਨਿਵਾਜ਼ ਮਹਾਨ ! । ਹਮ ਗਮਨੇ[16] ਗੰਗਾ ਇਸ਼ਨਾਨ ॥੧੩॥ ਤਹਾਂ ਸਮਾਜ[17]ਪੰਡਿਤਨਿ ਮਿਲਜੋ। ਏਵਿ ਪ੍ਰਸੰਗ ਸਭਿਨਿ ਮਹਿੰ ਚਲਜੋ। ਕਹਨਿ ਲਗੇ–ਭੇ ਗਨ ਅਵਤਾਰ।ਸੁਰ[18],ਸਿਧਿ, ਸਾਦਿਕ ਭਏ ਹਜ਼ਾਰ॥੧੪॥ ਭਏ ਅਸੰਖ[19]ਸੁ ਕਹੈਂ ਪੁਰਾਨ। ਸਭਿਹਿਨਿ ਕਰੇ ਗੁਰੂ ਸੁਖਦਾਨਿ। ਸ਼੍ਰੀ ਨਾਨਕ ਜਗ ਭਏ ਬਿਸਾਲਾ[20]।ਕਰਜੋ ਆਪਨੋ ਪੰਥ ਨਿਰਾਲਾ॥੧੫॥ ਤਿਨ ਕੋ ਗੁਰੂ ਭਯੋ ਹੈ ਕੌਨ?। ਜਿਹ[21]ਉਪਦੇਸ਼ ਲੀਯੋ ਕਹੁ ਤੌਨ[22]। ਜਗ ਮੈਂ ਪ੍ਰਗਟ ਭਏ ਅਵਤਾਰ।ਤਿਨਕੋ ਮਤਿ ਮਹਿੰ ਲੋਕ ਅਪਾਰ–॥੧੬॥ਸਭਿ ਪੰਡਿਤ ਤੇ ਸੁਨਿ ਕਰਿ ਕਾਨ।ਹਮ ਸਿੱਖਨਿ ਤਬਿ ਕੀਨਿ ਬਖਾਨ।–ਇਹ ਸੁਧ ਨਹਿੰ ਕਿਸਕੋ

---

[1]ਪ੍ਰਗਟ। [2]ਭਾਵ ਗੁਰੂ ਨਾਨਕ ਜੀ ਤਾਂ ਇਸ ਬ੍ਰਹਮ ਦਾ ਅੰਤ ਜਾਣਦੇ ਹੋਸਣ। [3](ਵੇਦਾਂ ਨੇ) ਕੁਛਕ ਤਿਸ ਬ੍ਰਹਮ ਨੂੰ ਵਰਣਨ ਕੀਤਾ ਹੈ । [4]ਵਿਸ਼ਨੂੰ। [5]ਜੇ ਆਦ ਅੰਤ ਹੁੰਦੀ ਤਾਂ ਕਹਿੰਦੇ। [6]ਆਕਾਸ਼ । [7]ਊਣਾ ਨਹੀਂ । [8]ਅੰਤ ਨੂੰ। [9]ਜਾਣਨਹਾਰ [ਸੰਸ:, ਵੇਤ੍ਰਾ]। [10]ਜਾਤ ਹੈ । [11]ਗਏ ਸਾਂ । [12]ਇਕੱਠਾ। [13]ਦੇਵਤੇ· [14]ਹਜ਼ਾਰਾਂ ਹੀ । [15]ਸ੍ਰੇਸ਼ਟ,ਵਡੇ । [16]ਜਿਸ ਤੋਂ। [17]ਤਿਸ ਨੂੰ ।

ਹਮ ਮਾਂਹੀ[1]। ਸਤਿਗੁਰ ਕਰਨੋ ਗੁਰੂ ਕੋ ਨਾਂਹੀ ॥੧੭॥ ਅਬਿ ਗੁਰ ਅਰਜਨ ਹੈਂ ਤਿਸ ਗਾਦੀ। ਜਹਿਂ ਕਹਿ ਸਿੱਖੀ ਕੀਨਿ ਅਬਾਦੀ। ਤਿਨ ਤੇ ਸੁਨਿ ਕਰਿ ਨੀਕੇ ਨਿਰਨੈ। ਪੁਨ ਸਮੀਪ ਤੁਮਰੇ ਹਮ ਬਰਨੈਂ[2]॥੧੮॥ ਸ਼੍ਰੀ ਮੁਖ ਤੇ ਸ਼ੁਭ ਬਾਕ ਉਚਾਰਾ। 'ਸ਼੍ਰੀ ਨਾਨਕ ਗੁਰ ਏਕੰਕਾਰਾ'*। ਸੁਰ ਨਰ ਕੀ ਗਮਤਾ ਨਹਿਂ ਜਹਾਂ। ਸਤਿਗੁਰ ਕੋ ਗੁਰ ਸਮਝਹਿ ਕਹਾਂ[3] ॥ ੧੯ ॥ ਤਨ ਧਾਰਨਿ ਕੋ ਧਰਮ ਜਿ ਕਹੀਅਹਿ[4]। ਸ਼੍ਰੀ ਨਾਨਕ ਗੁਰ ਅੰਗਦ ਲਹੀਅਹਿ। ਜਿਸ ਆਗੇ ਨਿਜ ਸੀਸ ਨਿਵਾਯਹ। ਪੈਸੇ ਪੰਚ ਨਲੇਰ ਚਢਾਯਹੁ[5] ॥੨੦॥ ਸੁਨਿ ਕਰਿ ਤਿਨ ਪੁਨਿ ਸੈਸੈ ਕੀਨਾ।'ਗੁਰ ਹੁਇ ਸੋ ਉਪਦੇਸ਼ਿ ਜਿ ਦੀਨਾ। ਨਾਮ ਕਹੈਂ–ਗੋ–ਕੋ ਤਮ ਨਾਸ਼।–ਰੂ-ਕੋ ਅਰਥ ਜੁ ਕਰਹਿ ਪ੍ਰਕਾਸ਼[6] ॥ ੨੧॥ ਜਿਸ ਉਪਦੇਸ਼ ਤੇ ਹੁਇ ਜਾਇ। ਗੁਰੂ ਕਹੈਂ ਤਿਹ ਨਰ ਸਮੁਦਾਇ। ਸ਼੍ਰੀ ਨਾਨਕ ਭੇ ਸੁਤੇ ਪ੍ਰਕਾਸ਼। ਜਨਮਤਿ ਤੇ ਅਜ਼ਮਤ ਜਿਨਿ ਪਾਸ ॥੨੨॥ ਲਘੁ ਬਧ ਮਹਿਂ ਉਪਦੇਸ਼ਨਿ ਲਾਗੇ। ਮਾਨਿ ਕਮਾਯਹੁ ਨਰ ਬਡਭਾਗੇ। ਇਮ ਜੇ ਬੂਝਹਿਂ ਕਜਾ ਹਮ ਕਹੈਂ। ਇਹ ਭੀ ਤੁਮ ਤੇ ਉੱਤਰ ਲਹੈਂ[7] ॥ ੨੩ ॥ ਸੁਨਿਕੈ ਸ਼੍ਰੀ ਅਰਜੰਨ ਬਚ ਭਾਖਾ। 'ਇਸ ਪਰ ਸੁਨਹੁ ਤੀਨ ਕੀ ਸਾਖਾ[8]। ਮਾਯਾ ਸਵਲ[9] ਜੁ ਏਕੰਕਾਰਾ। ਸਿਰਜਨ ਹਿਤ ਕਹਿ ਓਅੰਕਾਰਾ ॥੨੪॥ ਪ੍ਰਗਟ ਭਏ ਤਬਿ ਦੇਵ ਜੁ ਤੀਨ। ਬ੍ਰਹਮਾ ਬਿਸ਼ਨੁ ਮਹੇਸ਼ ਪ੍ਰਬੀਨ। ਤਿਨ ਤੀਨਹੁ ਕੋ, ਕੌ ਗੁਰ ਭਯੋ ?'।ਸੁਨੀ ਤਿਵਾੜੀ ਉੱਤਰ ਦਯੋ ॥੨੫॥ 'ਬ੍ਰਹਮਾ ਸ਼ਿਵ ਦੋਨਹੁ ਮਿਲਿ ਜਾਇ। ਕਰਨੋ ਬਿਸ਼ਨੁ ਕੋ ਗੁਰ ਹਰਖਾਇ। ਬਹੁਰ ਬਿਸ਼ਨੁ ਉਰ ਬਿਧੈ ਬਿਚਾਰਾ। ਮਹਾਂਦੇਵ ਕੋ ਗੁਰ ਨਿਜਧਾਰਾ॥੨੬॥ ਸ਼ਿਵਜੀ ਧਰਹਿ ਬਿਸ਼ਨੁ ਕੋ ਧਯਾਨ। ਬਿਸ਼ਨੁ ਕਰੈ ਸ਼ਿਵ ਕੋ ਸੁਖ ਮਾਨਿ। ਯਾਂਤੇ ਸਤਿ ਗੁਨ ਤਮ ਗੁਨ ਰੰਗਾ। ਭਏ ਬਿਪਰਜੈ ਦੋਨਹੁ ਅੰਗ[10] ॥ ੨੭ ॥

---

[1]ਸਾਡੇ ਵਿਚੋਂ। [2]ਸ਼੍ਰੀ ਗੁਰੂ ਨਾਨਕ ਜੀ ਦਾ ਗੁਰੂ ਪਰਮਾਤਮਾ ਹੈ। [3]ਸਤਿਗਰ ਦੇ ਗੁਰੂ ਨੂੰ ਕਿਵੇਂ ਸਮਝ ਸਕਦੇ ਹਨ (ਸੋ ਸੁਚਨਰ)। [4]ਸਰੀਰ ਧਾਰੀ ਦਾ (ਗੁਰੂ ਧਾਰਨਾ) ਜੋ ਧਰਮ ਕਹਿਆ ਜਾਵੇ। [5][6]'ਗੋ' ਦੇ ਅਰਥ ਤਮ(=ਅੰਧੇਰਾ) ਨਾਸ਼ ਕਰਨਾ ਅਤੇ 'ਰੂ' ਦੇ ਅਰਥ ਪ੍ਰਕਾਸ਼ ਕਰਨਾ। [7]ਕਹਾਣੀ, ਦ੍ਰਿਸ਼ਟਾਂਤ। [8]ਮਾਯਾ ਸਹਿਤ। [9]ਦੇਹਾਂ ਦੇ ਸਰੀਰਾਂ (ਦੇ ਰੰਗ) ਉਲਟ ਹੋ ਗਏ।

*ਇਕ ਪੁਰਾਤਨ ਲਿਖਤੀ ਨੁਸਖੇ ਵਿਚ 'ਏਕਕਾਰਾ' ਪਦ ਤੋਂ ਅਰੰ ਇਹ ਪਾਠ ਹੈ–ਟੁਬਕੀ ਲਾਇ ਬੇਂਦੀ ਮਹਿ ਗਏ। ਤੀਨ ਦਿਵਸ ਤਹਿਂ ਸੋਵਤਿ ਰਹੇ। ਸਤਿਕਥ ਤਿਨ ਮੰਤ੍ਰ ਦ੍ਰਿੜਾਵਾ। ਸੋ ਸਤਿਗੁਰ ਕੇ ਬਹੁ ਮਨ ਭਾਵਾ ॥ ੧੯ ॥ ਸੋ ਜਗ ਮਹਿ ਉਪਦੇਸ਼ਨਿ ਕਰਨੇ। ਸਿਖਿ ਜਾਪਹਿ ਸੋ ਪਾਰ ਉਤਰਨੇ।

ਸਤਿ ਗੁਨ ਉੱਜਲ ਸ਼ਿਵ ਨੇ ਧਰਜੋ। ਤਮ ਗੁਨ ਸਹਾਮ ਵਿਸ਼ਨੁ ਜੀ ਕਰਜੋ'। ਸੁਨਿ ਬੋਲੇ ਸ਼੍ਰੀ ਗੁਰੂ ਪ੍ਰਬੀਨ। 'ਜਬਹਿ ਬਿਸ਼ਨੁ ਸ਼ਿਵ ਕੋ ਗੁਰ ਕੀਨਿ॥੨੮॥ਤਬਿ ਹੀ ਹੈਯੋ ਗਯਾਨ ਸਰੂਪ। ਕੈ ਆਗੇ ਹੀ ਹੁਤੋ ਅਨੂਪ?': ਕਹਜੋ ਤਿਵਾੜੀ 'ਪ੍ਰਭੁ ਭਗਵਾਨ'[1]। ਹੁਤੋ ਪ੍ਰਥਮ ਹੀ ਗਯਾਨ ਨਿਧਾਨ ॥ ੨੯॥ ਜਗ ਕੀ ਕਰਨਿ ਮ੍ਰਿਜਾਦਾ ਕਾਰਨ। ਬਿਸ਼ਨੁ ਕਰਨ ਸ਼ਿਵ ਕੋ ਗੁਰ ਧਾਰਨਿ'। ਸ਼੍ਰੀ ਅਰਜਨ ਕਹਿ 'ਤਿਮ ਤੁਮ ਜਾਨੋ। ਸ਼੍ਰੀ ਨਾਨਕ ਜਗ ਗੁਰੂ ਮਹਾਨੋ'[2]॥੩੦॥ ਸੁਧੇ ਪ੍ਰਕਾਸ਼[3] ਪ੍ਰਥਮ ਹੀ ਖਿਏ। ਭਨ ਮਿਰਜਾਦਾ ਧਾਰਤਿ ਭਏ। ਸ਼੍ਰੀ ਅੰਗਦ ਕੋ ਗੁਰੂ ਸਥਾਪਿ। ਜੋਤਿ ਜਗਾਈ ਅਪਨੀ ਆਪ* ॥ ੩੧ ॥ ਧਾਂਤੇ ਨਿਸ਼ਚਾ ਗੁਰ ਮਹਿੰ ਧਰੋ। ਸਿੱਖੀ ਧਰਮ ਨ੍ਰਿਬਾਹਿਨ ਕਰੋ। ਹਲਤ ਪਲਤ ਮਹਿੰ ਲਹੋ ਅਨੰਦ। ਜੀਤਹੁ ਸਕਲ ਬਿਕਾਰ ਬਿਲੰਦ' ॥ ੩੨ ॥ ਸੁਨਿ ਗੁਰ ਬਾਕ ਹਰਖ ਕੋ ਧਾਰਾ। ਉਰ ਸੰਸੈ ਗਨ ਕੋ ਨਿਰਵਾਰਾ। ਸੇਵਾ ਕਰਤਿ ਰਹੇ ਸਤਿਗੁਰ ਕੀ।ਹਰੀ ਅਬਿੰਦ੍ਰਾ ਦੁਖਦਾ ਉਰ ਕੀ ॥੩੩॥

ਭੱਲਾ ਅਪਰ ਭਗੀਰਥ ਜਾਪੁ। ਚੌਥੇ ਨਿਵਲਾ ਮਿਲਿ ਕਰਿ ਆਪੁ। ਸ਼੍ਰੀ ਅਰਜਨ ਕੀ ਸ਼ਰਨੀ ਆਏ। ਕਰ ਜੋਰਤਿ ਪਦ ਸੀਸ ਨਿਵਾਏ ॥੩੪॥ ਬਹੁਰੋ ਕਰੀ ਅੱਗ੍ਰ ਅਰਦਾਸਿ। 'ਹਮ ਉਰ ਸੰਸੈ ਦੇਹੁ ਬਿਨਾਸ਼। ਸ਼੍ਰੀ ਨਾਨਕ ਪੂਰਨ ਅਵਤਾਰ। ਭਗਤ ਸਰੂਪ ਧਰਜੋ ਕਰਤਾਰ॥ ੩੫ ॥ ਕੋ ਉਪਾਸਨਾ ਮੁੱਖਨ ਬਤਾਈ?ਨਿਰਗੁਨ ਕੈ[4] ਸਰਗੁਨ ਕੀ ਗਾਈ।ਕਿਮ ਨਿਸ਼ਚਾ ਅਪਨੋ ਪ੍ਰਗਟਾਯੋ ?। ਬਹੁ ਸਿੱਖਨਿ ਕੋ ਪੰਥ ਬਤਾਯੋ' ॥੩੬॥ ਸ਼੍ਰੀ ਅਰਜਨ ਸੁਨਿ ਸੁਮਤਿ ਬਤਾਈ। 'ਨਿਸ਼ਫਲ ਅਸ ਸੰਦੇਹਿ ਉਠਾਈ। ਨਿਰਗੁਣ ਸਰਗੁਣ ਤੋ ਦੁਇ ਕੇਹੀਅਹਿ। ਜੋ ਇਨ ਬਿਖੈ ਭੇਦ ਕੁਛ ਲਹੀਅਹਿ ॥ ੩੭ ॥

ਸ਼੍ਰੀ ਮੁਖ ਵਾਕ ॥ ਸਲੋਕੁ।

ਸਰਗਣ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥ ੫ ॥ [ਰਹੁਰਾਸ ਸੁਖਮਨਾ।

---

[1]ਭਾਵ ਵਿਸ਼ਨੂੰ। [2]ਸ਼੍ਰੀ ਗੁਰੂ ਨਾਨਕ ਦੇਵ ਜੀ ਜਗਤ ਦੇ ਮਹਾਨ ਗੁਰੂ ਹਨ। [3]ਸੁਤੇ ਪ੍ਰਕਾਸ਼। [4]ਅਥਵਾ।

*ਕਵਿ ਜੀ ਦਾ ਸਿੱਧਾਂਤ ਉਹੀ ਗੁਰ ਸਿੱਧਾਂਤ ਹੈ ਕਿ ਗੁਰੂ ਨਾਨਕ ਦੇਵ ਜੀ ਦਾ ਗੁਰੂ ਅਕਾਲ ਪੁਰਖ ਸੀ, ਜੋ ਸਿਧਾਂਤ ਗੁਰੂ ਨਾਨਕ ਦੇਵ ਜੀ ਨੇ ਆਪ ਕਿਹਾ ਹੈ 'ਅਪਰੰਪਰ ਪਾਰਬ੍ਰਹਮੁ ਪਰਮੇਸ੍ਵਰੁ ਨਾਨਕ ਗੁਰ ਮਿਲਿਆ ਸੋਈ ਜੀਉ'। ਬਾਕੀ ਸ਼ਿਵ ਵਿਸ਼ਨੂੰ ਆਦਿਕਾਂ ਦੇ ਦਿਸ਼ਟਾਂਤ ਮਾਤ੍ਰ ਵਰਤੇ ਹਨ।

ਚੌਪਈ ॥ ਪਾਰਬ੍ਰਹਮ ਨਿਜ ਇੱਛਾ ਕਰਿਕੈ। ਸਗੁਨ ਸਰੂਪ ਆਪਨੋ ਧਰਿਕੈ। ਜਗ ਕੀ ਸਕਲ ਮਿਜਾਦ ਕਰਾਵਹਿ। ਸਭਿ ਕੀ ਪਾਲਨਿ[1] ਕਰਿ ਜੀਵਾਵਹਿ॥ ੩੮ ॥ ਧਰਿ ਅਵਤਾਰਨਿ ਦੁਸ਼ਟ ਬਿਨਾਸਹਿ। ਸੁਖ ਸੇਤਨਿ ਕੇ ਰਿਦੈ ਪ੍ਰਕਾਸ਼ਹਿ। ਪੁਨ ਸੋਈ ਨਿਰਇੱਛਤ ਹੋਇ। ਨਿਰਗੁਣ ਬਨਹਿ ਅਕਾਰ ਸੁ ਖੋਇ॥ ੩੯ ॥ ਜਥਾ ਹੋਇ ਮਹਿਪਾਲਕ ਏਕ। ਜਬਿ ਇੱਛਾ ਕੋ ਧਰਹਿ ਬਿਬੇਕ। ਵਸਤ੍ਰ ਸ਼ਸਤ੍ਰ ਕੋ ਪਹਿਰਹਿ ਤਨ ਮੈਂ। ਬੈਠਹਿ ਸਭਾ ਬਿਖੈ ਮੁਦਿ[2]ਮਨ ਮੈਂ ॥ ੪੦ ॥ ਨਿਜ ਇੱਛਾ ਜਬਿ ਤਜਿਬੋ ਧਰੈ। ਸ਼ਸਤ੍ਰ ਵਸਤ੍ਰ ਤਨ ਤੇ ਪਰਹਰੈ। ਹੋਇ ਇਕਾਕੀ ਸਿਹਜਾ ਸੋਵੈ। ਤਾਬ ਤਿਸ ਕੋ ਨ ਬਿਲੋਚਨ ਜੋਵੈ[3] ॥ ੪੧ ॥ ਜੋ ਰਾਜਾ ਢਿਗ ਕਰਹਿ ਪੁਕਾਰਨਿ। ਲੈਹਿ ਨਾਮ ਬਹੁ ਸੁਜਸੁ ਉਚਾਰਨਿ। ਜੇ ਨ੍ਰਿਪ ਸਭਾ ਮਾਂਹਿ ਕੈ ਅੰਤਰ[4]।ਸੁਨਹਿ ਪੁਕਾਰਨਿ ਸੁਜਸੁ ਨਿਰੰਤਰ॥੪੨॥ ਦੋਨਹੁ ਥਲ ਤੇ ਕਰਹਿ ਸਹਾਇ। ਸਗਰੇ ਸੰਕਟ ਕੋ ਬਿਨਸਾਇ। ਤਿਮ ਸ਼੍ਰੀ ਨਾਨਕ ਪੀਥ ਬਤਾਯੋ। ਸਿਮਰਨਿ ਨਾਮ ਦੁਹਨਿ ਦਿਸ਼ਿ ਭਾਯੋ॥੪੩॥ ਅਪਨੋ ਨਾਮ ਸਗੁਨ ਜੋ ਸੁਨਹਿ। ਹੋਹਿ ਸਹਾਇਕ ਸੰਕਟ ਹਨਹਿ। ਸੱਤਿਨਾਮ ਜਾਪਕ[5] ਨਰ ਜਾਨਿ। ਨਿਰਗੁਨ ਕੋ ਪ੍ਰਾਪਤਿ ਹੁਇ ਗਯਾਨ॥੪੪॥ਦੋਹਰਾ॥ ਨਿਰਗੁਣ ਸਗੁਣ ਉਪਾਸਨਾ ਦ੍ਵੈ ਤੇ ਜਾਨਿ ਮਹਾਨ[6]। ਨਿਸਿ ਦਿਨ ਕਰਨਿ ਉਪਾਸਨਾ ਸਤਿਨਾਮ ਕੀ ਮਾਨਿ ॥ ੪੫ ॥ ਚੌਪਈ ॥ ਜੈਸੇ ਰਾਮਚੰਦ ਸਮਰੱਥ। ਉਤਰਨਿ ਚਹਿ ਸਾਗਰ ਕੇ ਪੱਥ[7]। ਜੋਕਰਿ ਚਹੈ ਸੁਕਾਵਹਿ ਜਲ ਕੋ।ਉਲੰਘਹਿ ਪਾਰ ਲਏ ਕਪਿ ਦਲ ਕੋ[8]॥੪੬॥ਤਉ ਬਿਚਾਰਨਿ ਐਸੇ ਕਰੈ।–ਹਮ ਕੋ ਮਿਲਿ ਚੋਰੋ ਨਿਸਤਰੈ। ਨਾਮ ਜਪੈ ਬਹੁ ਕੋ ਕਲਯਾਨ–ਨਾਮ ਮਹਾਤਮ ਕੀਨ ਮਹਾਨ॥੪੭॥ਸਰਵਰ ਪਰਗਿਰਵਰ ਧਰਿ ਭਾਰੇ।ਤਰੁਵਰਕੋ ਪਾਤਨਿ[9] ਸਮ ਤਾਰੇ*।ਲਿਖਨੋ ਨਾਮ ਤਿਨ ਪਰ ਸੁ ਜਨਾਯੋ। ਸਰਗੁਨ ਤੇ ਬਡ ਨਾਮ ਸੁਹਾਯੋ ॥੪੮॥ ਨਿਰਗੁਣ ਸਰਬ ਸਰੀਰਨਿ ਮਾਂਹੀ। ਸਤਿ ਚੇਤਨ ਆਨੰਦ

---

[1]ਪਾਲਨਾ ਕਰਕੇ। [2]ਅਨੰਦ ਹੋਕੇ। [3]ਨੇਤ੍ਰਾਂ ਨਾਲ ਨਹੀਂ ਦੇਖੀਦਾ। [4]ਸਭਾ ਵਿਚ ਹੋਵੇ ਅਬਲਾ (ਮਹਿਲਾਂ) ਅੰਦਰ ਇਕੱਲਾ ਹੋਵੇ। [5]ਜਪਣੇ ਵਾਲਾ। [6]ਸ੍ਰੇਸ਼ਟ। [7]ਰਸਤੇ। [8]ਬਾਂਦਰਾਂ ਦੀ ਫੌਜ ਨੂੰ। [9]ਪਤਿਆਂ ਵਾਂਗੂ।

*ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਦੇ ਅਧਯਾਯ ੧ ਅੰਕ ੫੮ ਵਿਚ ਨਾਮ ਦੇ ਮੰਗਲ ਵਿਚ ਵੀ ਇਹ ਦੋ ਤੁਕਾਂ ਆ ਚੁਕੀਆਂ ਹਨ।

ਬਿਨ ਨਾਂਹੀ। ਅੰਤਰ ਬਹਿਰ ਨਿਰੰਤਰ ਬਸ੍ਯਾਪਨੋ।ਜਾਹਿੰ ਨਰਕ ਜੋ ਨਾਮ ਨ ਜਾਪਨੋ[1]॥੪੯॥ਜਿਨ ਸਤਿਨਾਮ ਜਪਨੋ ਕਰਿ ਪ੍ਰੇਮ। ਅੰਤਹਿਕਰਣ ਬਿਮਲ ਤਿਨ ਛੇਮ। ਸਿਮਰਤਿ ਪ੍ਰਾਪਤਿ ਆਤਮ ਗ੍ਯਾਨ। ਜਨਮ ਮਰਨ ਕੋ ਬੰਧਨ ਹਾਨ ॥੫੦॥ਯਾਂਤੇ ਨਿਰਗੁਣ ਤੇ ਸਤਿਨਾਮ।ਹੈ ਵਿਸ਼ੇਖ,ਭਜਿ ਆਠੋ ਜਾਮ[2]। ਸੁਨਿ ਸਿੱਖਨਿ ਗੁਰ ਸੰਗ ਬਖਾਨਾ।[3]ਸਾਗਰ ਫਾਂਧ ਗਯੋ ਹਨੁਮਾਨਾ ॥੫੧॥ ਨਾਮ ਅਲੇਖ ਅਪਰ ਨੇ ਲੀਨਿ[4]।ਪੁਲ ਪਰ ਕਪਿ ਦਲ[5]ਉਲੰਘਨਿ ਕੀਨਿ। ਸੋ[6] ਨਿਜ ਬਲ ਤੇ ਕੂਦ ਗਯੋ ਹੈ। ਸੁਧਿ ਦੇ ਰਾਮ ਪ੍ਰਸੰਨ ਕਯੋ ਹੈ[7]॥੫੨॥ਸ਼੍ਰੀ ਅਰਜਨ ਪੁਨਿ ਸੁਨਤਿ ਬਖਾਨਾ।[8]ਸਿਮਰਤਿ ਰਾਮ ਨਾਮ ਹਨੁਮਾਨਾ। ਬਹੁਰ ਮੁੱਦ੍ਰਕਾ ਲਈ ਪਖਾਨਾ[9]।ਤਿਸ ਪਰ ਰਾਮ ਨਾਮ ਸਭਿ ਜਾਨਾ[10]॥੫੩॥ ਨਾਮ ਪ੍ਰਤਾਪ ਪਾਰ ਪਰਿ ਗਯੋ। ਕੁਛ ਬਿਖਾਦ ਤਨ ਹੋਤਿ ਨ ਭਯੋ*।ਯਾਂਤੇ ਨਾਮ ਮਹਾਤਮ ਭਾਰੋ। ਸਿਮਰਿ ਤਰੈ ਜਗ ਸਿੰਧੁ ਮੁਖਾਰੋ॥੫੪॥ਤਿਮ ਜਾਨਹੁ ਜੋ ਹੈ ਬ੍ਰਹਮ ਗ੍ਯਾਨੀ।ਜਗ ਸਾਗਰ ਉਲੰਘਹਿ ਬਲ ਠਾਨੀ। ਬਿਰਲੇ ਨਰ ਹੋਵਤਿ ਹੈਂ ਐਸੇ।ਹਨੁਮਾਨ ਕਪਿ ਦਲ ਮਹਿੰ ਜੈਸੇ॥੫੫॥ਨਾਮ ਸੇਤੁ[11] ਪਰ ਨਿਰਬਲ ਬਲੀ।ਰੁਜੀ,ਲੰਗਰੇ,ਸਭਿ ਬਿਧਿ ਭਲੀ।ਸਨੇ ਸਨੇ ਪਰਿ ਪਾਰ ਸੁਖਾਰੇ। ਬਿਨਾ ਜਤਨ,ਆਨੰਦ ਉਰ ਧਾਰੇ॥੫੬॥ਨਿਰਸ ਬਿਸ਼ੇ ਸਭਿ[12]ਤੇ ਮਨ ਹੋਇ।ਬ੍ਰਹਮ ਗ੍ਯਾਨ ਅੱਭ੍ਯਾਸੀ ਕੋਇ[13]। ਯਾਂਤੇ ਲਖਹੁ ਭਗਤਿ ਪ੍ਰਭੁ ਸ਼ਰਨੀ। ਸਿਮਰਹਿੰ ਨਾਮ ਸੁਗਮ ਸੁਖ ਕਰਨੀ॥ ੫੭ ॥ ਪਾਪੀ ਪੁੰਨੀ ਮੂਢ ਸੁਜਾਨ । ਪਾਰ ਪਰਹਿੰ ਕਰਿ ਭਗਤਿ ਮਹਾਨ।ਯਾਂਤੇ ਤੁਮ ਸਿਮਰਹੁ ਸਤਿਨਾਮ। ਰਹੀਅਹਿ ਸਤਿਸੰਗਤ ਕੀ ਸ਼ਾਮ[14]॥੫੮॥ ਸੁਨਿ ਸਿੱਖਨਿ ਉਪਦੇਸ਼ ਕਮਾਯੋ । ਗੁਰ ਕੀ ਸ਼ਰਨਿ ਰਹੇ ਸੁਖ ਪਾਯੋ। ਕਥਾ ਕੀਰਤਨ ਇਕ ਚਿਤ ਸੁਨਾਂ।ਹੁਇਂ ਇਕੰਤ

---

[1]ਭਾਵੇ ਸਾਰੇ ਸਰੀਰਾਂ ਵਿੱਚ ਨਿਰਗੁਨ ਵੱਸਦਾ ਹੈ ਸਤ ਚੇਤਨ ਅਨੰਦ ਰੂਪ ਹੋਕੇ, ਪਰ ਫਿਰ ਸਾਰੇ ਨਰਕਾਂ ਨੂੰ ਜਾਂਦੇ ਹਨ, ਜਿਨ੍ਹਾ ਨੇ ਨਾਮ ਨਹੀਂ ਜਪਿਆ । [2]ਨਾਮ ਦਾ ਆਸਰਾ ਹੋਰਨਾਂ ਨੇ ਲਾਭਾ। [3]ਬਾਂਦਰਾਂ ਦਾ ਦਲ । [4]ਭਾਵ ਹਨੂਮਾਨ. । [5]ਮੁੰਦ੍ਰੀ ਲੈਕੇ ਗਿਆ । [6]ਨਾਮ ਸੀ (ਇਹ) ਸਭ ਜਾਣਦੇ ਹਨ । [7]ਪੁਲ । [8]ਸਾਰੇ ਵਿਸ਼ਿਆਂ ਤੋਂ ਉਦਾਸ ਹੋਕੇ । [9]ਕੋਈ ਹੁੰਦਾ ਹੈ ।

*ਕਵਿ ਜੀ ਬ੍ਰਜ ਭਾਸ਼ਾ ਕਵਿਤਾ ਵਿਚ ਬਾਲਮੀਕੀ ਰਾਮਾਯਣ ਦਾ ਤਰਜਮਾ ਕਰਨੇ ਵਾਲੇ ਭੀ ਹਨ, ਰਾਮਾਯਨ ਦੇ ਪ੍ਰਮਾਣ ਉਨ੍ਹਾਂ ਦੇ ਨੈਣਾਂ ਅੱਗੇ ਹਨ, ਸੋ ਨਾਮ ਦੀ ਮਹਿੰਮਾਂ ਦੇ ਅਸੂਲ ਨੂੰ ਜੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸੂਲ ਹੈ ਪ੍ਰਤਿਪਾਦਨ ਕਰਦੇ ਹੋਏ ਰਾਮਾਯਨ ਦੇ ਦ੍ਰਿਸ਼ਟਾਂਤਾਂ ਨੂੰ ਭੀ ਵਰਤ ਰਹੇ ਹਨ, ਮਨਾਂਵਿ ਕਵਿ ਜੀ ਦਾ ਆਪਣੇ ਅਸੂਲ-ਨਾਮ-ਨੂੰ ਪ੍ਰਤਿਪਾਦਨ ਕਰਨ ਤੋਂ ਹੈ ।

ਤਬ 'ਹਰਿ ਹਰਿ' ਭਨੈ ॥੫੬॥ ਸ਼੍ਰੀ ਅਰਜਨ ਕੋ ਸੇਵਤਿ ਰਹੈਂ। ਅੰਤ ਕਾਲ ਮਹਿੰ ਸੁਧ ਪਦ ਲਹੈਂ। ਸਤਿਗੁਰ ਸੇਵਾ ਸਭਿ ਸੁਖਦਾਨੀ। ਬਡੇ ਭਾਗ ਜਿਨ ਤਿਨਹੁ ਕਮਾਨੀ ॥੬੦॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸਿੱਖਨਿ' ਪ੍ਰਸ਼ੰਗ ਬਰਨਨੰ ਨਾਮ ਪੰਚ ਪੰਚਾਸਮੋ ਅੰਸਿ ॥ ੫੫ ॥

੫੬. [ਮੂਲਾ ਸੁਜਾ ਆਦ ਸਿੱਖਾਂ ਪ੍ਰਤਿ ਉਪਦੇਸ਼]।

ਦੋਹਰਾ ॥ ਮੂਲਾ[1], ਸੁਜਾ[1] ਧਾਵਨੇ[2], ਚੰਦੂ[1] ਚੌਝੜ[2] ਆਸ। ਰਾਮਦਾਸ[1] ਭੰਡਾਰੀਆ[2], ਬਾਲਾ[1], ਸਾਂਈਦਾਸ[1] ॥੧॥ ਚੌਪਈ ॥ ਖਸ਼ਟ ਮਿਲੇ ਸ਼੍ਰੀ ਅਰਜਨ ਪਾਸ। ਪਗ ਬੰਦਨ ਕੀਨੀ ਅਰਦਾਸ। 'ਗੁਰੁ ਗਰੀਬ ਨਿਵਾਜ ਜਿ ਪ੍ਰਾਨੀ। ਕਰਮ ਕਰਤਿ ਦੁਇ ਬਿਧਿ ਸਭਿ ਜਾਨੀ[3] ॥੨॥ ਧਰਮ ਰਾਇ ਕੇ ਢਿਗ ਸਭਿ ਕੋਇ। ਪਾਪ ਪੁੰਨ ਕੋ ਲੇਖਾ ਹੋਇ। ਫਲ ਦੁਨਹਨਿ ਕੇ ਨਯਾਰੇ ਨਯਾਰੇ ?। ਕਿਧੌਂ ਸ਼ੇਖ ਰਹਿੰ ਦੇ ਫਲ ਵਯਾਰੇ[4] ?' ॥੩॥ ਸ਼੍ਰੀ ਅਰਜਨ ਸੁਨਿ ਬਾਕ ਬਖਾਨੇ। 'ਚਾਰ ਪ੍ਰਕਾਰਨਿ ਕੇ ਸਿਖ ਜਾਨੇ। ਇਕ ਸਹਿਕਾਮ ਕਰਮ ਕੇ ਕਰਤਾ। ਬਿਧ ਨਿਸ਼ਕਾਮ ਕਰਮ ਕੋ ਧਰਤਾ ॥੪॥ ਕਰਿ ਉਪਾਸਨਾ ਤ੍ਰਿਤੀ ਪਛਾਨੈ। ਚਤੁਰਥ ਬ੍ਰਹਮ ਗ੍ਯਾਨੀ ਸਿਖ ਜਾਨੈ। ਤੁਮ ਚਾਰਨਿ ਮੈਂ ਬੂਝਹੁ ਕੌਨ[5]। ਕਰਹਿੰ ਸੁਨਾਵਨਿ ਜਸ ਗਤਿ ਤੌਨ[6] ॥੫॥ ਸੁਨਿ ਸਿੱਖਨਿ ਭਾਖਨੇ 'ਜੇ ਚਾਰਹੁੰ[7]। ਜਿਮ ਬ੍ਰਿਤਾਂਤ ਹੁਇ ਤਥਾ ਉਚਾਰਹੁ'। ਗੁਰੂ ਕਹਨਿ ਲਾਗੇ ਤਿਸਕਾਲ। 'ਜਿਮ ਇਕ ਹੋਤਿ ਮਹਾਂ ਮਹਿਪਾਲ ॥੬॥ ਚਾਰ ਪ੍ਰਕਾਰ ਪ੍ਰਜਾ ਤਿਸ ਕੇਰੀ। ਇਕਤੋ ਖੇਤੀ ਕਰਹਿ ਘਨੇਰੀ। ਨ੍ਰਿਪ ਕੋ ਨਰ ਤਿਨ ਉਪਰ ਰਹੈ। ਕਰਹਿ ਭਾਵਲੀ[8] ਅੰਨ ਜਿ ਲਹੈ ॥੭॥ ਸਦਾ ਮੁਹੱਸਿਲ[9] ਬੈਠਹਿ ਦਾਨਾ। ਜੇ ਖ਼ਜਾਨਤ[10] ਕੋ ਕਰੈ ਅਜਾਨਾ। ਦੰਡ ਦੇਹਿ ਰਾਖਹਿ ਚੁਕਸਾਈ। ਹੁਯੋ ਅੰਨ ਸਭਿ ਲੇਹਿ ਬੰਟਾਈ ॥੮॥ ਦੁਤੀਏ ਪਟਾ ਲਿਖਾਇ ਚੁਕਾਵੈ। ਖਸ਼ਟ ਮਾਸ ਮਹਿੰ ਨ੍ਰਿਪ ਨਰ ਜਾਵੈ।

---

[1]ਨਾਮ ਹਨ। [2]ਜਾਤ ਸੀ। [3]ਭਾਵ ਸਕਾਮ ਤੇ ਨਿਸ਼ਕਾਮ ਜਾਣਦੇ ਹਨ। [4]ਕਟੌਤੀ ਕਰਕੇ ਬਾਕੀ ਰਹੇ (ਪਾਪ ਯਾ ਪੁੰਨ) ਫਲ (ਦੇਂਦੇ ਹਨ ਕਿ ਨਹੀਂ) [ਪੰਜਾਬੀ=ਵਿਆੜਨਾ=ਲੀਤੀਆਂ ਰਕਮਾਂ ਨੂੰ ਦਿੱਤੀਆਂ ਰਕਮਾਂ ਜਾਂ ਵਸਤਾਂ ਦੇ ਮੁਲ ਨਾਲ ਗਿਣ ਗਠਕੇ ਲੇਖਾ ਚੁਕਾਉਣਾ] ਭਾਵ ਇਹ ਹੈ ਕਿ ਪਾਪ ਦੇ ਦੁਖ ਤੇ ਪੁੰਨਾਂ ਦੇ ਸੁਖ ਅੱਡ ਅੱਡ ਮਿਲਨਗੇ ਕਿ ਪਾਪ ਦਾ ਪੁੰਨ ਆਪੋ ਵਿੱਚ ਕਾਟ ਹੋਕੇ ਬਾਕੀ ਜੋ ਰਹੁ ਉਸਦਾ ਫਲ ਮਿਲੇਗਾ। ਦੇਖੋ ਅੰਸ ੧੬ ਇਸੇ ਅੰਸੁ ਦਾ। [5]ਪੁੱਛਦੇ ਹੋ ਕਿਸ ਨੂੰ। [6]ਜੈਸੇ ਤਿਨ੍ਹਾਂ ਦੀ ਦਸ਼ਾ ਹੁੰਦੀ ਹੈ। [7]ਜੇ ਚਾਰੇ ਹਨ (ਤਿਨ੍ਹਾਂ ਦਾ)। [8]ਡੋਲੀ, ਵੰਡਾਈ। [9]ਵੰਡਾਵਾ, [ਅ:-ਮੁਹੱਸਿਲ=ਉਗ੍ਰਾਹੁਣ ਵਾਲਾ। ਤਹਸੀਲ ਦਾ ਸਿਪਾਹੀ ਭੀ ਅਰਬੀ ਹੈ]। [10]ਅਮਾਨਤ ਵਿੱਚ ਦੋਖੀ ਕਰਨੀ।

ਕਰਨੋ ਜੁ ਹੋਤਿ ਦੇਤਿ ਤਿਸ ਭਾਂਈ। ਅਪਰ ਚਿੰਤ ਚਿਤ ਧਰਹਿ ਨ ਕਾਈ॥ ੯॥ਤ੍ਰਿਤੀਏ ਨਰ ਸੌਗ੍ਰਾਤੀ ਜਾਨਿਨ੍ਰਿਪ ਕੀ ਹਦ ਪਰ ਥਾਸਾ ਥਾਨ[1]। ਬਾਜੀ ਬਾਜ ਆਦਿ ਸੌਗਾਤ। ਭੇਜਹਿ ਨ੍ਰਿਪ ਢਿਗ ਨਿਤ ਹਰਖਾਤਿ ॥ ੧੦ ॥ ਬਹੁ ਗ੍ਰਾਮਨਿ ਕੇ ਰਾਜ ਕਰੰਤੇ। ਦਰਬ ਲੇਹਿੰ ਸਭਿ ਸੁਖ ਭੋਗੰਤੇ। ਚੌਥੇ ਮਾਫੀ ਕੇਤਿਕ ਹੋਇਅਪਨੋ ਰਾਜ ਕਰਤਿ ਹੈਂ ਸੋਇ॥੧੧॥ ਨ੍ਰਿਪ ਕੇ ਸੇਗ ਚਢਹਿੰ ਜਹਿੰ ਜਾਇਸਭਿ ਪਰ ਅਪਨੋ ਹੁਕਮ ਚਲਾਇ। ਖਾਲਾ ਅਰੁ ਦਾਲਾ ਹੁਇ ਜੋਇ। ਲੇਤੇ ਮਹਿਪਾਲਕ ਤੇ ਸੋਇ ॥ ੧੨ ॥ ਲਖਹੁ ਪ੍ਰਜਾ ਪ੍ਰਭੁ ਕੀ ਇਮ ਚਾਰਇਕ ਤੋ ਸਹਿਕਾਮੀ ਥ੍ਰਿਤਿ ਧਾਰਿ[2]। ਕਾਮ ਰੁ ਕ੍ਰੋਧ ਕੁਰ ਕਹੁ ਲਾਗੇ। ਨਹਿੰ ਕਥਹੂੰ ਹਰਿ ਕੇ ਰਸ ਪਾਗੇ ॥ ੧੩ ॥ਤੀਰਥ ਦਾਨ ਬ੍ਰਤ ਜੇ ਕਰਿਹੀਂ। ਫਲ ਹੁਇ ਅਮੁਕ ਕਾਮਨਾ ਧਰਿਹੀਂ। ਤਿਨ ਪਰ ਧਰਮਰਾਇ ਕੋ ਛੰਛ। ਨਰਕ ਸਜਾਈ ਲਹੈਂ ਪ੍ਰਚੰਛ॥੧੪॥ਪੁੰਨ ਪਾਪਫਲ ਭੋਗਹਿੰ ਨਯਾਰੇ।ਕਬਿਸੁਖ ਕਬਿ ਦੁਖ ਲਹੈਂ ਬਿਚਾਰੇ। ਇਕ ਨਿਸ਼ਕਾਮ ਕਰਮ ਸੁਭ ਕਰੈਂ। ਧਰਮ ਕਰਤਿ ਪ੍ਰਸੰਨਤਾ ਧਰੈਂ ॥ ੧੫ ॥ ਪਾਪ ਅਚਾਨਕ ਜੇ ਹੁਇ ਜਾਇਤਿਨ ਕੋ ਲੇਖਾ ਕਰਿ ਇਕ ਥਾਇੰ। ਅਘੁ ਵਿਆਜ਼ ਕਰਿ ਪੁੰਨ ਜੁ ਸ਼ੇਖ[3]। ਤਿਨ ਕੋ ਭੋਗਤਿ ਅਨੰਦ ਵਿਸ਼ੇਸ਼ ॥ ੧੬ ॥ ਜੇ ਅਘ ਅਧਿਕ ਹੋਇੰ ਤਿਸ ਕੇਰੇ। ਪੁੰਨ ਵਜ਼ਾਫ਼ ਅਘ ਤੇ ਦੁਖ ਹੇਰੇ[4]। ਤਿਨ ਕੇ ਪੁੰਨ ਹੋਹਿੰ ਬਲਵਾਨ। ਪਾਪ ਨਿਬਲ ਹੈ ਅਸ ਨਰ ਜਾਨਿ॥੧੭॥ਤ੍ਰਿਤੀਏ ਅਹੈਂ ਉਪਾਸਕ ਜੋਇਭਗਤਿ ਪਰਾਯਨ ਮਨ ਹੁਇ ਸੋਇ। ਪਾਪ ਨਹੀਂ ਠਾਨੈਂ ਸੋ ਜਾਨਿ। ਹੈ ਜਿ ਕਦਾਚਿੱਤ ਅਘ ਅਨਜਾਨਿ[5] ॥ ੧੮ ॥ ਰੁਚਿ ਕਰਿ ਧਰਮ ਕਰਹਿੰ ਹਰਖਾਇ। ਅਘ ਕੋ ਵਜ਼ਾਫ਼ ਸਦਾ ਸੁਖ ਪਾਇੰ। ਰਹੈਂ ਨਿਕਟਵਰਤੀ ਪ੍ਰਭੁ ਕੇਰੇ। ਜਨਮ ਮਰਨ ਕੇ ਪਰਹਰਿ ਫੇਰੇ ॥੧੯॥ ਪਰਾਥਲਧਿ ਬਸਿ ਤੇ ਜੇ ਜਨਮੈਂ। ਭਗਤਿ ਕਰਤਿ ਗਯਾਨੀ ਹੁਇ ਮਨ ਮੈਂ। ਜਨਮ ਮਰਨ ਕੇ ਬੀਧਨ ਹਾਨੈਂ। ਪਦ ਨਿਰਬਾਨ ਮਿਲਹਿ ਤਤ ਜਾਨੈਂ[6]॥੨੦॥ਇਕ ਸਹਿਕਾਮੀ ਭਗਤ ਜਿ ਹੋਇੰ। ਤਨ ਤਜਿ ਸੁਰਗ ਭੋਗਕਰਿ ਸੋਇਬਹੁਰ ਧਨੀ ਕੇ ਗ੍ਰਿਹ ਤਨ ਧਾਰੈਂ।ਸਭਿ-

---

[1]ਰਾਜੇ ਦੀ ਹੱਦ ਦੀ ਥਾਂ ਤੇ ਥਾਸਾ ਕਰਦਾ ਹੈ। [2]ਕਾਮਨਾ ਵਾਲੀ ਥ੍ਰਿਤੀ ਰੱਖਦੇ ਹਨ। [3](ਪੁੰਨਾਂ ਨਾਲ) ਪਾਪ ਪੂਰੇ ਕਰਕੇ ਜੋ ਪੁੰਨ ਬਾਕੀ (ਰਹਿੰਦੇ ਹਨ)। [4](ਪਾਪਾਂ ਵਿਚੋਂ) ਪੁੰਨ ਪੂਰੇ ਕਰਕੇ (ਬਾਕੀ ਬਚੇ) ਪਾਪਾਂ ਤੋਂ ਦੁੱਖ ਦੇਖਦਾ ਹੈ। [5]ਅਨਜਾਣ ਪਨੇ ਵਿਚ। [6]ਸਿਧਾਂਤ ਨੂੰ ਜਾਣਿਆਂ।

ਸੰਗਤਿ ਮਿਲਿ ਜਨਮ ਸੁਧਾਰੈਂ ॥ ੨੧ ॥ ਮੁਕਤਿ ਲਹੈਂ ਬੰਧਨ ਕੋ ਤਜਾਗੈਂ । ਇਕ ਨਿਸ਼ਕਾਮ ਭਗਤ ਅਨੁਰਾਗੈਂ । ਪਰਾਲਬਧ ਬਸਿ ਜਨਮ ਜਿ ਧਰਤੇ । ਸੰਤਨਿ ਕੇ ਘਰਿ ਮਹਿੰ ਅਵਤਰਿਤੇ ॥ ੨੨ ॥ ਕਰਤਿ ਭਗਤਿ ਲਹਿੰ ਆਤਮ ਗਯਾਨ । ਪ੍ਰਾਪਤਿ ਹੋਤਿ ਪੁਨਹੁ ਨਿਰਬਾਨ । ਜਿਮ ਸੌਗਾਤ ਬਾਜ ਕੌ ਬਾਜੀ । ਇਕ ਪਠਿ ਦੇਤਿ ਰਹਤਿ ਪੁਨ ਰਾਜੀ[1] ॥ ੨੩ ॥ ਤਥਾ ਭਜਨ ਕਰਿ ਸੁਖੀ ਰਹੈਂਤੇ । ਜੇ ਗਯਾਨੀ ਜਗ ਕੂਰ ਲਖੈਂਤੇ । ਤਨ ਅਰੁ ਕਰਮ ਝੂਠ ਸਭਿ ਜਾਨੈਂ । ਹੈਂਤਾ ਮਮਤਾ ਕਬਹੁੰ ਨ ਠਾਨੈਂ ॥੨੪॥ ਜਸੋਂ ਸੂਰਜ ਢਿਗ ਤਮ ਨਹਿੰ ਜਾਇ । ਤਥਾ ਕਰਮ ਤਿਨ ਕੋ ਨ ਲਿਪਾਇ। ਜੀਵਨ ਮੁਕਤਿ ਬਿਸਾਲ ਅਨੰਦਾ ਨਹਿੰ ਬਯਾਪੈ ਕਬਿ ਮਨ ਤਨ ਦੁੰਦ[2] ॥ ੨੫॥ਸਿਖ ਬੂਝੈ"ਤਿਨ ਕਰਮ ਮਹਾਨੇ । ਕਿਮ ਭੁਗੈ ਬਿਨ ਹੋਵਤਿ ਹਾਨੇ?"। ਗੁਰੂ ਕਹਜੋ "ਸੇਵਕ ਲੇ[3] ਪੁੰਨ । ਨਿੰਦਕ ਅਘ ਲੈਂ ਜੋ ਦੁਖ ਜੰਨ[4] ॥ ੨੬ ॥ ਬ੍ਰਹਮ ਗਯਾਨੀ ਨਿਰਲੇਪ ਸਦੀਵ । ਨਹਿੰ ਫਲ ਕਰਮ ਤਿਨਹੁ ਕੋ ਥੀਵ[5]"। ਐਸੇ ਸੁਨਿ ਕਰਿ ਗੁਰ ਕੇ ਬੈਨ* । ਸਿੱਖਨਿ ਪਾਈ ਹਿਰਦੇ ਚੈਨ* ॥ ੨੭ ॥

ਬਿਸ਼ਨੂ ਹੁਤੋ ਬੀਬੜਾ[6] ਜੋਇ । ਸੁੰਦਰ ਮਾਛੀ ਮਿਲਿ ਕਰਿ ਦੋਇ। ਸ਼੍ਰੀ ਅਰਜਨ ਕੀ ਸ਼ਰਨੀ ਆਏ । ਹੋਇ ਦੀਨ ਚਰਨੀ ਲਪਟਾਏ ॥੨੮॥ ਕਹੈ ਕਿ "ਹਮਰੋ ਕਰਹੁ ਉਧਾਰਾ । ਜਹਿੰ ਕਹਿੰ ਤੁਮਰੋ ਸੁਜਸੁ ਉਦਾਰਾ" । ਸ਼੍ਰੀ ਮੁਖ ਤੇ ਫੁਰਮਾਵਨਿ ਕੀਨਿ।"ਸੇਵਾ ਕਰਹੁ ਹੋਇ ਮਨ ਦੀਨ"॥੨੯॥ ਸੁੰਦਰ ਬਨ ਤੇ ਕਾਸ਼ਟ ਆਨੈ । ਜਲ ਲਯਾਵਹਿ ਭਰਿ ਦੇਗ ਸਥਾਨੈ । ਬਿਸ਼ਨੂ ਪਿਛਲੀ ਨਿਸ ਮਹਿੰ ਜਾਗੈ।ਉਠਿ ਸਿੱਖਨਿ ਕੀ ਸੇਵਾ ਲਾਗੈ॥੩੦॥ਕਰਿਵਾਵੈ ਜਲ ਤਪਤ ਸ਼ਨਾਨ । ਪਗ ਕੀ ਮੈਲ ਕਰਹਿ ਸਭਿ ਹਾਨ । ਗੁਰ ਉਪਦੇਸ਼ ਸੁਨਜੋ ਮਨ ਲਾਇ । ਲਾਗੋ ਸੇਵ ਕਰਨਿ ਸਮੁਦਾਇ ॥ ੩੧ ॥ ਪ੍ਰਾਪਤਿ ਅੰਤ ਸਮੈ ਕੱਲਯਾਨ । ਜਨਮ ਮਰਨ ਕੇ ਬੰਧਨ ਹਾਨਿ। ਜੱਟੂ ਭਾਨੂ ਤ੍ਰਿਤਿਯ

---

[1]ਜਿਵੇਂ ਇੱਕ (ਸ਼ਖਸ) ਬਾਜ਼ ਅਥਵਾ ਘੋੜੇ ਦੀ ਸੌਗਾਤ ਭੇਜ ਦੇਂਦੇ ਹਨ, ਫਿਰ (ਰਾਜਾ) ਰਾਜੀ ਰਹਿੰਦਾ ਹੈ। [2]ਭਾਵ ਮਨ ਤੇ ਤਨ ਦੇ ਦੁਖ। [3]ਲੈ ਲੈਂਦੇ। [4]ਪਾਪ ਲੈਂਦੇ ਹਨ ਦੁਖਾਂ ਨੂੰ ਪੈਦਾ ਕਰਨ ਵਾਲੇ। [5]ਕਰਮਾਂ ਦਾ ਫਲ ਤਿਨ੍ਹਾਂ ਨੂੰ ਨਹੀਂ ਹੁੰਦਾ। [6]ਜਾਤਿ ਦਾ ਨਾਮ।

*ਕਈ ਲਿਖਤੀ ਨੁਸਖਿਆਂ ਵਿਚ ਇਹ ਦੋ ਤੁਕਾਂ ਹੀ ਨਹੀਂ ਹਨ ਤੇ ਦੋ ਲਿਖਤੀ ਨੁਸਖਿਆਂ ਵਿਚ ਇਨ੍ਹਾਂ ਦੀ ਥਾਵੇਂ ਇਹ ਪਾਠ ਹੈ:—

ਕਰਮਨਿ ਕੇ ਬਸਿ ਹੈ ਅੱਗਯਾਨੀ। ਕਰਮ ਕਰਤਿ ਹੈ ਸਹਤ ਅਭਿਮਾਨੀ।

ਨਿਹਾਲੁ। ਚਤੁਰਥ ਆਇ ਭੀਰਥਾ ਨਾਲੁ ॥ ੩੨ ॥ ਚੱਢੇ ਹੁਤੇ ਜਾਤਿ ਕੇ ਚਾਰੋਂ। ਚਲਿ ਆਏ ਗੁਰ ਕੇ ਦਰਬਾਰੋਂ। ਨਮੋ ਕਰੀ ਗੁਰ ਅਰਜਨ ਪਾਸ। ਹਾਥ ਜੋਰਿ ਬੋਲੇ ਅਰਦਾਸ ॥ ੩੩ ॥ 'ਸ਼੍ਰੀ ਸਤਿਗੁਰ ਸ਼ੁਭ ਬਚਨ ਤੁਹਾਰੇ। ਬਹੁ ਬਿਧਿ ਕੇ ਹਮ ਅਰਥ ਬਿਚਾਰੇ।–ਕਰੈ ਕਰਾਵੈ ਆਪੇ ਆਪਿ। ਮਾਨੁਖ ਕੇ ਕਿਛ ਨਾਂਹੀ ਹਾਥ–* ॥ ੩੪ ॥ ਪੁਨਃ–

ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥ ੪ ॥ [ਸਿਰੀ ਵਾਰ: ਮ

ਚੌਪਈ ॥ ਜੋ ਪ੍ਰਭੁ ਆਪੇ ਕਰਹਿ ਕਰਾਵੈ।ਤੌ ਹਮ ਕਰਹਿਂ ਜਥਾ ਮਨ ਭਾਵੈ। ਕਯੋਂ ਭਬਿ ਦੋਸ਼ ਲਗਹਿ ਇਸ ਪ੍ਰਾਨੀ।ਜੋ ਕਰਮਨਿ ਫਲ ਭੁਗਤਹਿਜਾਨੀ॥ ੩੫॥ਤੌ ਵਿਚਾਰ ਕਰਿ ਕਰਮ ਕਰੀਜੈ। ਸ਼ੁਭਕੋ ਧਰਹਿ ਅਸ਼ੁਭ ਤਜਿ ਦੀਜੈ। ਕਰੀ ਆਪ ਕੀ ਸਗਰੀ ਬਾਨੀ। ਕਿਸ ਕੋ ਧਰਹਿ[1] ਸ਼ੋਧ ਲਹਿ ਪ੍ਰਾਨੀ' ॥ ੩੬ ॥ ਸ਼੍ਰੀ ਅਰਜਨ ਭਬਿ ਉੱਤਰ ਦਯੋ। 'ਸ਼੍ਰੀ ਗ੍ਰੰਥ ਸਾਹਿਬ ਗੁਰ ਕਿਯੋ। ਕਾਰਨ ਕਰਨਿ ਕੋਰ ਕੱਲਜਾਨ[2]। ਪਠਹਿ ਕਮਾਵਹਿ ਸੁਨਹਿ ਸੁਜਾਨ ॥ ੩੭॥ ਅਧਿਕਾਰਨਿ ਪਰ ਸ਼ਬਦ ਬਨਾਇ। ਜਸ ਅਧਿਕਾਰੀ ਤਥਾ ਕਮਾਇ। ਸਭਿ ਅਧਿਕਾਰਨਿ ਕੇ ਗੁਰ ਸਿਖ ਹੈਂ[3]। ਗ੍ਰਹਣ ਕਰੈਂ ਜਿਮ ਨਿਜ ਮਤਿ ਪਿਖਿ ਹੈਂ ॥ ੩੮ ॥ ਸਭਿ ਸੰਗਤਿ ਮਹਿ ਜੋ ਨਹਿ ਰਾਤੇ। ਗ੍ਰਿਹਸਤ ਫਸਹਿ ਕੈ ਰਾਜ ਕਮਾਤੇ। ਪਾਪ ਰੁ ਪੁੰਨ ਕਰਹਿਂ ਬਹੁ ਬੇਰ। ਸੋ ਅਧਿਕਾਰੀ ਇਸ ਭੂਕ ਕੇਰ ॥ ੩੯ ॥

ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ [ਮਾਝ ਮ: ਪ

ਚੌਪਈ॥ਇਕ ਉਪਾਸਨਾ ਪਰ ਲਲਚਾਏ। ਸੱਤਿਨਾਮ ਸਿਮਰਹਿ ਮਨਲਾਏ। ਸਭਿ ਪ੍ਰਾਨੀ ਮਹਿ ਪ੍ਰਭੁ ਸੁ ਬਿਚਾਰੇਂ।ਇਨ ਸਮ ਭੂਕਕੇ ਸੋ ਅਧਿਕਾਰੇ॥੪੦॥ ਕਰੈ ਕਰਾਵੈ ਆਪੇ ਆਪ। ਮਾਨੁਖ ਕੈ ਕਿਛੁ ਨਾਂਹੀ ਹਾਥ*। ਇਮ ਨਿਸ਼ਚਾ ਜਨ ਹਿਰਦੇ ਧਰੇ। ਸਭਿ ਮਹਿ ਬਰਤ ਪ੍ਰਮੇਸ਼ੁਰ ਕਰੈ[4]॥੪੧॥ਤ੍ਰਿਤੀਏ ਸੱਤਾ-ਸੱਤਿ ਬਿਚਾਰਹਿ। ਸਦਾ ਬ੍ਰਹਮ ਕੋ ਨਿਰਨੈ ਧਾਰਹਿ। ਇਨ ਸਮ ਭੂਕ ਕੇ

[1]ਧਾਰਨ ਕਰਕੇ। [2]ਕੱਲਜਾਨ ਕਰਨ ਦੇ ਵਾਸਤੇ। [3]ਗੁਰ ਸਿੱਖ ਸਾਰੀ ਤਰ੍ਹਾਂ ਦੇ ਅਧਿਕਾਰਾਂ ਦੇ ਹਨ। [4]ਪਰਮੇਸ਼ੁਰ ਵਰਤਣਾ ਕਰਦਾ ਹੈ।

*ਏਹ ਤੁਕਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਐਉਂ ਹਨ:–ਮਾਰਿ ਰਾਖੈ ਏਕੋ ਆਪਿ ॥ ਮਾਨੁਖ ਕੈ ਕਿਛੁ ਨਾਹੀ ਹਾਥਿ ॥ [ਸੁਖ ਮਹਲ ੫ ਪੰ: ੭]। ਕਰਣ ਕਰਾਵਣ ਆਪੇ ਆਪਿ ॥ ਸਦਾ ਸਦਾ ਜਪਿਓਹੁ ਹਰਿ ਜਾਪਿ ॥ [ਸੁਖ ਮ: ੧੨, ਪੰ: ੫]

ਸੋ ਅਧਿਕਾਰੀ।ਸੁਨਿ ਮਾਨਹਿ ਸਮਝਹਿ ਉਰਧਾਰੀ ॥੪੨॥

ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥ [ਵਿਲਾਵਲ ਮ: ੫

ਦੋਹਰਾ॥ ਇੱਤ੍ਰਾਦਿਕ ਬਹੁਤੇ ਅਧਿਕਾਰ॥ ਮੁੱਖਨ ਤੀਨ ਹਮ ਕਰੇ ਉਚਾਰ॥ ਜੈਸੇ ਬੈਦ ਮਹਾਂ ਬੁਧਿਵਾਨ । ਰੋਗੀ ਆਇ ਬਿਨੈ ਬਹੁ ਠਾਨਿ॥੪੩॥ ਨਾੜੀ, ਮੂਤ੍ਰ ਹੇਰਿ ਰੁਜ ਜਾਨੈ । ਤਿਸ ਪਰ ਬਹੁਰ ਔਸ਼ਧੀ ਠਾਨੈ । ਤੈਸੇ ਗੁਰ ਢਿਗ ਸਿਖ ਚਲਿ ਆਵੈ । ਬਚਨ ਕ੍ਰਿਯਾ ਤੇ ਤਿਹਲਖਿ ਪਾਵੈ॥੪੪॥ਜਥਾ ਪਿਖਹਿੰ ਅਧਿਕਾਰ ਬਿਸ਼ੇਸ਼ । ਤਥਾ ਕਰਹਿ ਸਤਿਗੁਰ ਉਪਦੇਸ਼ । ਜੇ ਹਕੀਮ ਲਘੁ ਬਿੱਦ੍ਯਾ ਮਤਿ ਮੈਂ[1]।ਪਰਖਨੋ ਗਯੋ ਨ ਰੁਜ ਕੁਛੁ ਚਿਤ ਮੈਂ॥੪੫॥ ਰੋਗ ਆਨ ਔਖਧਿ ਦੇ ਆਨ । ਰੁਜ ਨਹਿੰ ਜਾਇ ਪ੍ਰਾਨ ਹੂੰ ਹਾਨ । ਤੈਸੇ ਗੁਰ ਕਾਚੇ ਅਨਜਾਨਾ । ਸਿਖ ਅਧਿਕਾਰ ਨ ਕਰਹਿ ਪਛਾਨਾ ॥ ੪੬ ॥ ਤਿਸ ਉਪਦੇਸ਼ ਅਯੋਗ ਬਤਾਵੈ। ਰਹੀ ਸ਼ੇਖ[2] ਮਰਿ ਨਰਕ ਸਿਧਾਵੈ । ਯਾਂਤੇ ਤੁਮ ਉਰ ਲੇਹੁ ਬਿਚਾਰੀ । ਭਗਤਿ ਕਰਨਿ ਕੇ ਹਹੁ ਅਧਿਕਾਰੀ ॥ ੪੭॥ ਸੱਤਿਨਾਮ ਸਿਮਰਹੁ ਦਿਨ ਰਾਤੀ । ਸਤਿਸੰਗਤਿ ਸੇਵਹੁ ਭਲਿਭਾਂਤੀ । ਗੁਰ ਸਿੱਖਨਿ ਕੀ ਟਹਿਲ ਕਰੀਜੈ । ਉਰ ਹੰਕਾਰ ਬਿਦਾਰਿ ਸੁ ਦੀਜੈ' ॥੪੮॥ ਸੁਨਿਕੈ ਸਤਿਗੁਰ ਤੇ ਉਪਦੇਸ਼ । ਲਾਗੇ ਸੇਵਾ ਕਰਨਿ ਹਮੇਸ਼ । ਸਿਮਰਤਿ ਨਾਮ ਪਰਮ-ਗਤਿ ਪਾਈ । ਸਤਿਗੁਰ ਸੇਵੇ ਭਏ ਸਹਾਈ ॥੪੯॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰਾਸੇ 'ਸਿੱਖਨਿ' ਪ੍ਰਸੰਗ ਵਰਨਨੰ ਨਾਮ ਖਸ਼ਟ ਪੰਚਾਸਮੋ ਅੰਸੂ ॥ ੫੬ ॥

੫੭ [ਨਾਊ ਭੋਲੂ ਆਦਿ ਸਿੱਖਾਂ ਪ੍ਰਤਿ ਉਪਦੇਸ਼]।

ਦੋਹਰਾ॥ਨਾਊ ਭੋਲੂ ਜਾਤਿ ਕੇ ਸੇਖੜ ਸਾਧ[3]ਸੁਜਾਨਾ ਜੱਟੂ ਭੀਵਾ ਜਾਤਿ ਕਾ ਮੂਲਾ ਪੁਰਖ ਮਹਾਨ॥੧॥ਬੰਪਈ॥ਚਾਰਹੁੰ ਮਿਲਿ ਸ਼੍ਰੀ ਅਰਜਨ ਦ੍ਵਾਰੇ। ਆਇ ਨਮੋ ਕੀਨੀ ਹਿਤ ਧਾਰੇ।ਗੁਰੂ ਗਰੀਬ ਨਿਵਾਜ ਕਿ ਪਾਸ।ਕਰ ਜੋਰਤਿ ਭਾਖੀ ਅਰਦਾਸ ॥ ੨ ॥ 'ਬਾਨੀ ਤੁਮਰੀ ਅਨਿਕ ਪ੍ਰਕਾਰ । ਉਚਰਹੁ ਜੁਦੋ ਜੁਦੋ ਅਧਿਕਾਰ । ਜਸ ਅਧਿਕਾਰ ਆਪਨੋ ਜਾਨੇ । ਕਹਨੋ ਸ਼ਬਦ ਕੋ ਆਸ਼ੈ ਮਾਨੇ ॥੩॥ਹਮ ਤੋ ਅਪਨੋ ਜਿਮ ਅਧਿਕਾਰ । ਨਹੀਂ ਪਛਾਨ ਸਕਹਿੰ ਨਿਰਧਾਰਿ । ਕਰਮ ਕਰਨਿ ਕੇ ਹੈਂ ਅਧਿਕਾਰੀ। ਕੈ ਉਪਾਸਨਾ ਕਰਹਿੰ ਬਿਚਾਰੀ ॥ ੪ ॥ ਗ੍ਯਾਨ ਕਾਂਡ ਕੇ ਕੈ ਅਧਿਕਾਰਿ । ਸਤਿਗੁਰ! ਹਮ ਸੋਂ ਕਰਹੁ ਉਚਾਰ'।ਸ਼੍ਰੀ ਅਰਜਨ ਸੁਨਿ ਬਾਕ ਬਖਾਨੇ । 'ਅਪਨਿ ਪਰਖਨਾ ਇਸ ਬਿਧਿ ਠਾਨੇ ॥

[1]ਬੁਧੀ ਵਿਚ ਥੋੜ੍ਹੀ ਵਿੱਦਯਾ ਹੱਥਦਾ ਹੋਵੇ । [2]ਮੇਖ (ਤਾਂ ਕਿਤੇ) ਰਹੀ । [3]ਭਲੇ ਪੁਰਖ ।

ਪ॥ ਗੁਰ ਬਚ ਸੁਨਿ ਜਥਿ ਉਰ ਮਹਿੰ ਧਰੇ। ਕਰਮ ਸ਼ੁਭਾਸ਼ੁਭ ਨਿਰਨੈ ਕਰੇ। ਚਾਹਨਿ ਲਗਨੋ ਕਰਮ ਸ਼ੁਭ ਕਰਨਿ। ਤਊ ਜਿ ਬੁਰੇ ਕਰਮ ਕੋ ਵਰਜ਼ਨ[1]॥ ੬॥ ਮਿਟਤਿ ਨਹੀਂ ਮਨ ਤੇ ਨਿਤ ਚਾਹੈ। ਤੌ ਅਧਿਕਾਰ ਕਰਮ ਕੋ ਤਾਹੈ[2]। ਗੁਰ ਸਿੱਖਨਿ ਕੀ ਸੇਵਾ ਲਾਗੇ। ਗੁਰਬਾਣੀ ਸੁਨਿਬੇ ਅਨੁਰਾਗੇ॥੭॥ ਸਨੇ ਸਨੈ ਮਨ ਖੋਟ ਨਿਵਾਰੈ। ਅਭਿਲਾਖਤਿ ਪ੍ਰਭੁ ਦਿਸ਼ਿ ਚਿਤ ਧਾਰੈ। ਜੇ ਗੁਰ ਬਾਕ ਸੁਨਹਿ ਨਿਜ ਕਾਨ। ਕਰਮ ਅਸ਼ੁਭ ਕੀ ਹੁਇ ਤਥਿ ਹਾਨਿ॥ ੮॥ ਕੋਇ ਕਦਾਚਿਤ ਜੇ ਬਨਿ ਆਵੈ। ਤਊ ਨ ਆਛੋ ਮਨ ਮਹਿੰ ਭਾਵੈ। ਲਖਹਿ ਉਪਾਸਨ ਕੋ ਅਧਿਕਾਰੀ। ਗੁਰਬਾਣੀ ਅੱਭਯਾਸ ਬਿਚਾਰੀ॥ ੯॥ ਪਠਨਿ ਸੁਨਨਿ ਅਰੁ ਅਰਥ ਬਿਚਾਰਨਿ[3]॥ ਹੋਇ ਅਸ਼ੁਭ[4] ਸੋ ਕਰਹਿ ਨਿਵਾਰਨਿ। ਜੋ ਗੁਰ ਸ਼ਬਦ ਸੁਨਨਿ ਤੇ ਸਾਰੇ। ਖੋਟੇ ਕਰਮ ਰਿਦੇ ਨਿਰਵਾਰੇ॥ ੧੦॥ ਵਿਸ਼ਯਨਿ ਕੇ ਰਸ ਤੇ ਮਨ ਫਿਰਯੋ। ਕਰਮ ਅਸ਼ੁਭ ਮਹਿੰ ਹਿਤ ਨਹਿੰ ਧਰਯੋ। ਜਗ ਦੁਖ ਰੂਪ ਜਾਨਿ ਕਰਿ ਨੀਕੋ। ਸਭਿ ਬਿਵਹਾਰ ਲਗਹਿ ਉਰ ਫੀਕੋ॥ ੧੧॥ ਤਥਿ ਨਿਜ ਲਖਹਿ ਗਯਾਨ ਅਧਿਕਾਰੀ। ਕਰਨਿ ਲਗਹਿ ਸਭਿ ਅਸ਼ਭਿ ਬਿਚਾਰੀ[5]। ਇਮ ਅਧਿਕਾਰ ਅਪਨ ਜਸ ਜਾਨੈ। ਤਸ ਬਿਧਿ ਆਪ ਕਰਨਿ ਕੋ ਠਾਨੈ॥ ੧੨॥ ਸਭਿ ਅਧਿਕਾਰਨਿ ਪਰ ਗੁਰਬਾਨੀ। ਸਿਖ ਭੀ ਸਭਿ ਅਧਿਕਾਰਨਿ ਜਾਨੀ[6]। ਨਿਜ ਅਧਿਕਾਰ ਸੁਮਤਿ ਤੇ ਲਖੈ। ਕਰਮ ਉਪਾਸਨ ਗਯਾਨ ਕਿ ਬਿਖੈ॥ ੧੩॥ਨਿਜ ਅਧਿਕਾਰ ਜਾਨਿ ਕਰਿ ਲਾਗੈ॥ਗੁਰੂ ਸ਼ਬਦ ਸੋਂ ਨਿਤ ਅਨੁਰਾਗੈ[7]। ਸੁਨਿ ਗੁਰ ਬਾਕ ਸਮਝ ਤਿਨ ਆਈ। ਨਿਜ ਅਧਿਕਾਰ ਲਗੇ ਗਤਿ ਪਾਈ॥੧੪॥ ਚਤੁਰਦਾਸ ਅਰੁ ਮੂਲਾ ਦੋਇਹੁਤੇ ਕਪੂਰ ਜਾਤਿ ਕੇ ਸੋਇ। ਹਾਡੂ ਗਾਡੂ ਵਿੱਝ ਸੁ ਚਾਰ। ਚਲਿ ਆਏ ਸਤਿਗੁਰ ਕੇ ਦ੍ਵਾਰ॥੧੫॥ ਕਰਿ ਬੰਦਨ ਸੋ ਬੂਝਨਿ ਲਾਗੇ। "ਹੈ ਉਪਦੇਸ਼ ਸਿੱਖ ਬਹੁ ਜਾਗੇ[8]। ਸ਼ੁਭ ਕਰਮਨਿ ਕੇ ਉੱਦਮ ਕਰੈਂ। ਸੱਤਿਨਾਮ ਸਿਮਰਨਿ ਮਨ ਧਰੈਂ॥੧੬॥ ਸਰਬ ਸੰਤ ਭੀ ਐਸੇ ਕਹੈਂ। ਰਾਵਰਿ ਕੋ ਮਤ ਤੌ ਇਹ ਅਹੈ। ਇਕ ਸਲੋਕ ਸ਼੍ਰੀ ਵਾਰ[9] ਮਝਾਰੇ। ਇਸ ਬਿਧਿ ਸ਼੍ਰੀ ਮੁਖ ਕੀਨਿ ਉਚਾਰੇ॥ ੧੭॥:-

---

[1]ਦਾ ਸੁਭਾਅ। [2]ਉਸਦਾ ਹੈ। [3]ਵਿਚਾਰ ਕਰਦਿਆਂ। [4](ਜੋ) ਮਾੜਾ ਕੰਮ ਹੋ ਜਾਏ। [5]ਸੱਤ ਅਸੱਤ ਦਾ ਵਿਚਾਰ। [6]ਸਾਰੇ ਅਧਿਕਾਰਾਂ ਦੇ ਜਾਣੂੰ। [7]ਜਾਤ ਹੈ। [8]ਉਪਦੇਸ਼ (ਮਿਲਦਾ) ਹੈ(ਇਸ ਕਰਕੇ) ਸਿੱਖ ਬਹੁਤੇ (ਤੜਕੇ) ਜਾਗਦੇ ਹਨ। [9]ਸਿਰੀ ਰਾਗ ਦੀ ਵਾਰ ਵਿਚ।

ਸਲੋਕ ਮਃ ੧ ॥ ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ॥
ਇਕ ਜਾਗੰਦੇ ਨਾ ਲਹੰਨਿ ਇਕਨ੍ਹਾ ਸੁਤਿਆ ਦੇਇ ਉਠਾਲਿ ॥ ੧ ॥

ਚੌਪਈ ॥ ਇਸ ਤੇ ਬਿਧਿ ਐਸੇ ਲਖਿ ਲਈ। ਸੁਪਤਨੋ ਦਾਤਿ ਪ੍ਰਭੂ ਨੇ ਦਈ। ਜਾਗ੍ਰਤਿ ਜੋ ਛੁਛੇ ਸੋ ਲਹੀਅਹਿ। ਯਾਂਤੇ ਸੁਪਤਨੋ ਹੀ ਨਿਤ ਚਹੀਅਹਿ' ॥ ੧੮ ॥ ਤਬਿ ਬੋਲੇ ਸੋਢੀ ਸਿਰਮੌਰ। 'ਇਸ ਕੋ ਆਸ਼ੈ ਹੈ ਬਿਧਿ ਔਰ। ਇਕ ਤੌ ਪਢਿ ਕਰਿ ਪੰਡਿਤ ਹੋਏ। ਮਨ ਹੰਕਾਰ ਬਿਸਾਲ ਪਰੋਏ ॥ ੧੯ ॥ ਨਹਿ ਸੰਤਨਿ ਕੀ ਸੇਵਾ ਕਰਿਹੀਂ।–ਹਮ ਬੁਧਿ ਅਧਿਕ–ਮਾਨ ਇਮ ਧਰਿਹੀ[1]।ਕਰਹਿੰ ਬਾਦ ਉਰ ਨਿਸ਼ਚੈ ਨਾਂਹਿ ਨ। ਸ਼ੁਭਉਪਦੇਸ਼ ਜੁ ਮਾਨਹਿੰ ਕਾਹਿ ਨ ॥ ੨੦ ॥ ਇਕ ਅਨਪਢ ਨਹਿੰ ਮਨ ਹੰਕਾਰੀ। ਗੁਰ ਸੰਤਨਿ ਕੀ ਸੇਵ ਸੁਧਾਰੀ। ਪਠਨੋ ਸੁ ਜਾਗਤਿ,ਛੁਛਾ ਰਹਯੋ।ਅਨਪਢ ਸੁਪਤਿ ਸੇਵ ਸੁਖ ਲਹਯੋ[2] ॥ ੨੧ ॥ ਅਥਵਾ ਔਰ ਅਰਥ ਸੁਨਿ ਕਾਨ। ਇਕ ਗਮਨਨੋ ਸਤਿਸੰਗ ਸਥਾਨ ! ਤਹਾਂ ਨੀਂਦ ਬਸਿ ਹ੍ਵੈ ਪਰ ਰਹਯੋ। ਬਰਤਾਵੈ[3] ਤਬਿ ਤਿਸ ਕੋ ਲਹਯੋ॥੨੨॥ਦਯੋ ਜਗਾਇ ਤਾਂਹਿ ਵਰਤਾਰਾ[4]। ਛੁਛੋ ਜਾਗਨੋ ਸਦਨ ਮਝਾਰਾ[5]। ਇਸ ਪਰ ਸੁਨਿ ਉਚਰਹਿੰ ਦ੍ਰਿਸ਼ਟਾਂਤ। ਜੁਗ ਸੌਦਾਗਰ ਸੁਨਿ ਕਰਿ ਬਾਤ ॥ ੨੩ ॥–ਪ੍ਰਾਤ ਹੋਤਿ ਚਲਿ ਪਰਹਿ ਜਹਾਜੂ[6]–। ਸੁਨਿ[7] ਬਡ ਮਜਲ ਕਰੀ ਹਿਤ ਕਾਜੂ। ਸੰਧਨਾ ਸਮੇਂ ਪਹੂਚੇ ਜਾਈ। ਇਕ ਤੌ ਚਢਿ ਜਹਾਜ ਸੁਪਤਾਈ[8] ॥੨੪॥ ਦੂਸਰ ਚਢਨੋ ਨ ਐਸੇ ਜਾਨਿ।–ਚਲਨਿ ਸਮੈਂ ਹਮ ਚਢਿਹੈਂ ਆਨਿ–।ਜਾਗਤਿ ਰਹਨੋ ਸਰਬ ਨਿਸ ਮਾਂਹੀ। ਨਿਕਟ ਜਹਾਜ ਸੁ ਪਹੁੰਚਨੋ ਨਾਂਹੀ ॥੨੫॥ ਢੋਲ ਬਜਾਯੋ ਚਢਿਬੋ ਕਾਲਿ। ਜਾਗ੍ਰਤਿ ਪਰਨੋ ਅਪਰ ਕਿਸ ਖ਼ਯਾਲ। ਸੁਨਨੋ ਨ ਗਯੋ ਅਰੂਢਨੋ ਨਾਂਹੀ।ਦੂਰ ਜਹਾਜ ਗਯੋ ਛਿਨ ਮਾਂਹੀ॥੨੬॥ਜੋ ਜਹਾਜ ਮਹਿੰ ਸੁਪਤਨੋ ਨਰ ਹੈ। ਤਾਂਹਿ ਜਗਾਯੋ ਗਹਿ ਕਰਿ ਕਰ ਹੈ। ਬਨਕਨਿ ਬਨਜ ਕਰਨੋ ਤਿਹ ਸਾਥ। ਲਿਯੋ ਲਾਭ ਤਿਨ ਅਪਨੇ ਹਾਥ ॥ ੨੭ ॥ ਜਾਗ੍ਰਤਿ ਰਹਨੋ ਚਢਨੋ ਨਹਿ ਜੋਇ। ਰਹਨੋ ਇਕਾਕੀ ਬਨ ਮਹਿ ਸੋਇ। ਚੋਰ ਧਾਰਵੀ ਪਹੁੰਚੇ ਆਇ। ਨਿਜ ਸੌਦਾ ਸਭਿ ਗਯੋ ਲੁਟਾਇ॥੨੮॥ਸਤਿ ਸੰਗਤਿ ਮਹਿੰ ਜਾਨਹੁ

[1]ਸਾਡੇ ਵਿਚ ਅਕਲ ਬਹੁਤੀ ਹੈ ਇਉਂ (ਸੋਚਕੇ) ਹੰਕਾਰ ਕਰਦੇ ਹਨ । [2](ਇਉਂ) ਪੜ੍ਹਿਆ ਜਾਗਦੇ (ਤੁੱਲ) ਹੈ ਜੋ ਖਾਲੀ ਰਿਹਾ, ਅਨਪੜ ਸੁੱਤੇ (ਤੁੱਲ) ਹੈ ਜਿਸ ਸੁਖ ਪਾਯਾ। [3](ਪ੍ਰਸ਼ਾਦ) ਵੰਡਣ ਵਾਲੇ ਨੇ। [4]ਵੰਡਾ । [5]ਘਰ ਵਿਖੇ ਜੋ ਜਾਗਦਾ ਰਿਹਾ ਸੋ ਖਾਲੀ ਰਹਿਆ। [6]ਜਹਾਜ਼ ਨੇ ਚੱਲ ਪੈਣਾ ਹੈ। [7]ਇਹ ਸੁਣਕੇ । [8]ਸੌਂ ਗਿਆ ।

ਤੈਸੇ। ਉੱਦਮ ਧਰਿ ਕਰਿ ਆਇ ਜੁ ਬੈਸੇ। ਸੁਪਤਨੋ ਹੋਇ ਜਿ ਤਾਂਹਿ ਜਗਾਵੈਂ। ਸੰਤ ਕ੍ਰਿਪਾ ਕਰਿ ਸ਼ਬਦ ਸੁਨਾਵੈਂ ॥੨੯॥ ਜੇ ਪ੍ਰਸਾਦਿ ਕੁਛ ਬਰਤਣਿ ਲਾਗੇ। ਸੁਪਤਿ ਜਗਾਵਹਿਂ[1] ਪ੍ਰਥਮ ਜੁ ਜਾਗੇ। ਜਾਗਤਿ ਰਹਨੋ ਜਿ ਘਰ ਕੇ ਮਾਂਹੀ। ਸੁਨਹਿ ਨ ਸ਼ਬਦ, ਪ੍ਰਸਾਦਿ ਨ ਖਾਹੀ ॥ ੩੦॥ ਅਨਪਢ ਸੁਪਤ[2] ਕਰਹਿ ਸਤਿਸੰਗਾ। ਮਨ ਨੀਵਾਂ ਕਰਿ ਸ਼ਰਧਾ ਸੰਗ। ਤਿਸ ਕੀ ਨੀਂਦ ਅਬਿੱਦਜਾ ਜੋਇ। ਗਜਾਨ ਸੁਨਾਇ ਸਕਲ ਦੇ ਖੋਇ[3] ॥੩੧॥ ਨਿਜ ਸਰੂਪ ਕੋ ਲਾਭ ਸੁ ਪਾਵਹਿ। ਜਥਾ ਬਨਕ ਲਾਹਾ ਬਡ ਲਜਾਵਹਿ।ਪਢੇ ਸੁ ਜਾਗਤਿ ਆਪ ਕਹਾਵੈਂ[4]। ਭੂਲ ਕਬਹਿ ਸਤਿਸੰਗ ਨ ਜਾਵੈਂ ॥ ੩੨॥ ਨਿਰਭੈ ਹੁਇ ਕਰਿ ਬੁਰੋ ਕਮਾਵਹਿਂ। ਸੋ ਬਿਨ ਗਜਾਨ ਛੂਛ ਰਹਿ ਜਾਵਹਿਂ[5]। ਸੁਨਿ ਗੁਰ ਤੇ ਕਰਿ ਕੈ ਮਨ ਨੀਵਾ ਸਤਿਸੰਗਤਿ ਕੋ ਸੇਵ ਸਦੀਵਾ॥੩੩॥ਚਾਰਹੁੰ ਸਿੱਖਨਿ ਸ਼ੁਭ ਗਤਿ ਪਾਈ। ਸ਼੍ਰੀ ਅਰਜਨ ਜੀ ਭਏ ਸਹਾਈ।

ਫਿਰਨਾ ਬਹਿਲ ਨਾਮ ਇਕਚੈਗਾ। ਤ੍ਰਿਭੀਓ ਜੇਠਾ ਮਿਲਿਕਰਿ ਸੈਗਾ ॥ ੩੪॥ਸ਼੍ਰੀਗੁਰ ਪਗਕੋ ਬੰਦਨ ਧਾਰੀ।ਜੋਰਿ ਹਾਥ ਨਿਜ ਅਰਜ਼ ਰੁ ਜ਼ਾਰੀ।"ਗੁਰੁ ਗਰੀਬ ਨਿਵਾਜ ਬਤਾਵੋ। ਹਮਰੇ ਉਰ ਸੰਦੇਹ ਮਿਟਾਵੋ॥੩੫॥ਕੇਤਿਕ ਸਿਮ ਰਹਿ ਰਾਮ ਸੁ ਨਾਮ। ਕੇਤਿਕ ਕ੍ਰਿਸ਼ਨ ਹਰੇ ਘਨ ਸ਼ਨਾਮ। ਕੇਚਿਤ ਓਅੰ ਕੇਚਿਤ ਸੋਹੰ।ਸਿਮਰੈਂ ਨਾਮ ਪਰਮਗਤਿ ਹੋਹੰ ॥੩੬॥ ਹਮ ਕੋ ਉਚਿਤ ਕੌਨ ਮੁਖ ਜਾਪਨਿ। ਉਪਦੇਸਹੁ ਸਤਿਗੁਰ ਅਘ ਖਾਪਨ[6]। ਸੁਨਿ ਸ਼੍ਰੀ ਮੁਖ ਤੇ ਹੁਕਮ ਬਖਾਨਾ। "ਸਿਮਰਹੁ ਵਾਹਿਗੁਰੂ ਦੁਖ ਹਾਨਾ ॥੩੭॥ ਭਰੀ ਨੀਰ ਕੋ ਭੀਰ ਉਤਾਰੈ। ਇਸ ਬਿਧਿ ਕੀ ਸ਼ਕਤੀ ਸਭਿ ਧਾਰੈ[7]। ਤਊ ਬਿਚਾਰੋ ਜਿਸ ਜੋ ਚਰਯੋ।ਤਿਸੀ ਅਲੰਬ ਨਦੀ ਕੋ ਤਰਯੋ॥੩੮॥ ਤਿਮ ਪਰਮੇਸ਼ੁਰ ਕੋ ਸਭਿ ਨਾਮਾਕਰਹਿਂ ਪਾਰ ਸਿਮਰੇ ਉਰਧਾਮ[8]। ਜੋ ਸਤਿਗੁਰ ਉਪਦੇਸ਼ਨਿ ਕਰਯੋ। ਤਿਸ ਕੋ ਸਿਮਰਿ ਸਿੱਖ ਭਵ ਤਰਯੋ ॥ ੩੯ ॥ ਏਕ ਬਾਰ ਜੁਗ ਖਟ ਅਰੁ ਤੀਸ[9]। ਧੁੰਧੂਕਾਦ ਨ ਪਰਜਾ ਈਸ਼[10]। ਏਕੰਕਾਰ ਰਚਨੋ ਨਹਿਂ ਕੋਈ। ਸੁੰਨਿ ਸਮਾਧਿ ਰਹੈ ਸਭਿ ਕੋਈ* ॥੪੦ ॥ ਨਹੀਂ ਅਕਾਰ ਕਛੂ ਪ੍ਰਗਟਾਯੋ। ਰਹਨੋ

[1]ਸੁੱਤੇ ਹੋਏ ਨੂੰ ਜਗਾਂਵਦੇ ਹਨ। [2]ਅਨਪੜ੍ਹ (ਮਾਨੋਂ) ਸੁੱਤਾ ਹੈ। [3]ਖੋ ਦੇਂਦੇ ਹਨ। [4]ਆਪ ਨੂੰ ਜਾਗਦੇ ਕਹਾਂਵਦੇ ਹਨ। [5]ਪਾਪਾਂ ਦੇ ਲਾਭ ਕਰਤਾ। [6]ਸਾਰੀਆਂ ਬੇੜੀਆਂ ਰਖਦੀਆਂ ਹਨ (ਪਾਰ ਕਰਨ ਦੀ ਸਕਤੀ)। [7]ਰਿਦੇ ਰੂਪ ਘਰ ਵਿਚ। [8]ਛੱਤੇ ਜੁਗ। [9]ਧੁੰਧੂਕਾਰ ਰਿਹਾ, ਨਾ ਪਰਜਾ ਨਾ ਰਾਜਾ।

*ਪਾ—ਲੋਈ।

ਗੁਬਾਰ ਈਸ਼ ਇਮ ਭਾਖੋ।ਨੌ ਨੌ ਜੁਗਮਹਿ ਇਕਇਕ ਬਰਨੈ*।ਸ਼੍ਰੀ ਨਾਨਕ ਚਹੁੰ ਕੋ[1] ਇਕ ਕਰਨੈ ॥ ੪੧ ॥–ਵਾਹਿਗੁਰੂ–ਇਕ ਨਾਮ ਬਨਾਯੋ†। ਸੁਨਿ ਸ਼ਭਿ ਸੰਤਨਿ ਕੇ ਮਨ ਭਾਯੋ।ਨਿਜ ਸਿੱਖਨ ਕੋ ਕਰਿ ਉਪਦੇਸ਼। ਸਿਮਰਤਿ ਕਾਟੇ ਬੰਧ ਕਲੇਸ਼॥੪੨॥ ਅਬਿ ਜੋ ਇਕ ਮਨ ਸਿਮਰਹਿ ਨਾਮੂ। ਵਾਹਿਗੁਰੂ ਪੂਰਹਿ ਉਰ ਕਾਮੂ। ਅੰਤ ਸਮੈ ਗਤਿ ਲਹੈ ਸੁਧਾਰੇ। ਜਨਮ ਮਰਨ ਕੇ ਬੰਧ ਨਿਵਾਰੇ॥੪੩॥ਯਾਂਤੇ ਵਾਹਿਗੁਰੂ ਤੁਮ ਸਿਮਰੋ। ਨਿਸ ਦਿਨ ਰਿਦੈ ਬਦਨ ਤੇ ਰਰੋ। ਸਤਿਗੁਰ ਤੁਮਰੇ ਹੋਇੰ ਸਹਾਇ। ਦੁਬਿਧਾ ਸਗਰੀ ਦੇਤਿ ਮਿਟਾਇ॥ ੪੪॥ ਅੰਤ ਸਮੇਂ ਸ਼ਭਿ ਬੰਧ ਨਿਕੰਦਿ। ਹੋਵਹੁ ਲੀਨਿ ਸੱਚਿਦਾਨੰਦ'। ਸੁਨਿ ਸਿੱਖਨ ਕੁਮ ਕੋ ਨਿਰਵਾਰਿ। ਵਾਹਿਗੁਰੂ ਸਿਮਰਨੋ ਕਰਤਾਰ ॥ ੪੫ ॥ ਸ਼੍ਰੀ ਅਰਜਨ ਕੋ ਸੇਵਤਿ ਰਹੇ। ਅੰਤ ਸਮੇਂ ਨੀਕੇ ਸੁਖ ਲਹੇ।ਤਿਨ ਕੋ ਮਿਲੇ ਸੁ ਗੁਰਮਤਿ ਪਾਈ। ਜਹਿੰ ਕਹਿੰ ਸਿੱਖੀ ਜਗ ਬਿਦਤਾਈ ॥੪੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸਿੱਖਨ' ਪ੍ਰਸੰਗ ਵਰਨਨੰ ਨਾਮ ਸਪਤ ਪੰਚਾਸਮੋ ਅੰਸੁ ॥ ੫੭ ॥

੫੮. [ਵਿੱਸਾ ਗੋਪੀ ਆਦ ਸਿੱਖਾਂ ਪ੍ਰਤਿ ਉਪਦੇਸ਼]।

ਦੋਹਰਾ ॥ ਵਿੱਸਾ ਗੋਪੀ ਤੁਲਸੀਆ ਭਾਰਦੁਆਜੀ ਬਿੱਪ੍ਰ। ਗੋਇੰਦ ਘੋਈ[2] ਭਾਈਅੜਾ ਆਏ ਮਿਲਿ ਕਰਿ ਛਿੱਪ੍ਰ॥੧॥ ਚੌਪਈ ॥ ਬੰਦਨ ਕਰਿ ਬੈਠੇ ਸ਼ਭਿ ਪਾਸ।ਹਾਥ ਜੋਰਿ ਕੀਨੀ ਅਰਦਾਸ। 'ਗੁਰੂ ਗਰੀਬ ਨਿਵਾਜ ਸੁਨਾਈਏ। ਦੈ ਸ਼ਬਦਨਿ ਮਹਿ ਸੰਸੈ ਪਾਈਏ ॥ ੨ ॥ ਨਾਮਦੇਵ ਜਨ[3] ਸਬਦੁ ਸੁਨਾਏ। ਦੈ ਥਲ ਰਾਗਨਿ ਬਿਖੈ ਟਿਕਾਏ।ਦੋਨਹੁ ਮੈਂ ਬਿਰੋਧ ਦਿਖਿ ਪਾਏ। ਏਕ ਭਗਤ ਕੇ ਦੁਹੂ ਸੁਹਾਏ[4] ॥ ੩ ॥

ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਣ ਸੇਤੀ ਸਰਬਰ

[1]ਚਾਰ ਅੱਖਰਾਂ ਨੂੰ। [2]ਜਾਤ ਹੈ, ਦੇਖੋ ਅੰਕ ੧੫ ਇਹੋ ਅੰਸੂ। [3]ਭਗਤ ਜੀ। [4]ਸ਼ਲੋਕਨੀਕ (ਸ਼ਬਦ) ਹਨਾ

*ਵਾ–ਹਿ–ਗੁ–ਰੂ ਏ ਚਾਰ ਅੱਖਰ ੩੬ 'ਗੁਬਾਰ ਦੇ ਜੁਗਾਂ' ਵਿਚ ਬਣੇ ਦਸਦੇ ਹਨ ਕਿ ਨੌਂ ਜੁਗਾਂ ਵਿਚ ਇਕ ਇਕ ਅੱਖਰ ਬਣਿਆ, ਇਨ੍ਹਾਂ ੩੬ ਜੁਗਾਂ ਵਿਚ ਕੋਈ ਆਕਾਰ ਨਹੀਂ ਸੀ ਰਚਿਆ ਗਿਆ, ਇਸ ਤੋਂ ਸਿੱਧ ਹੋਇਆ ਕਿ ਤਦੋਂ 'ਵਿਸ਼ਨਾ', 'ਹਰੀ', 'ਗੁਵਿੰਦ', 'ਰਾਮ' ਨਹੀਂ ਰਚੇ ਗਏ ਸਨ, ਸੋ ਜੋ ਖਿਆਲ ਵਾਹਿਗੁਰੂ ਨੂੰ ਇਨ੍ਹਾਂ ਸਰਗੁਣ ਵਜਕਤੀਆਂ ਦੇ ਨਾਵਾਂ ਦੇ ਪ੍ਰਥਮ ਅੱਖਰਾਂ ਤੋਂ ਬਣੇ ਸਿੱਧ ਕਰਨਦਾ ਹੈ ਕਵਿ ਜੀ ਨੇ ਏਹੋ ਆਪਹੀ ਕੱਟ ਦਿੱਤਾ ਹੈ।

†ਅੰਕ ੩੯ ਵਿਚ ਦੱਸਿਆ ਨੇ ਕਿ ਸਾਰੇ ਨਾਮ ਬੇਸ਼ੱਕ ਚੰਗੇ ਹਨ, ਪਰ ਏਥੇ ੩੬ ਜੁਗਾਂ ਦੀ ਅਰਾਧਨਾ ਵਿਚ ਵਾਹਿਗੁਰੂ ਨਾਮ ਗੁਰ ਨਾਨਕ ਦੇਵ ਜੀ ਨੇ ਰਚਿਆ। ਇਹ ਦੱਸਕੇ –ਵਾਹਿਗੁਰੂ–ਨਾਮ ਦੀ ਸਭ ਤੋਂ ਵਡੀ ਮਹਿਮਾ ਕਵੀ ਜੀ ਨੇ ਸਿੱਧ ਕੀਤੀ ਹੈ। ਭਾਈ ਗੁਰਦਾਸ ਜੀ ਨੇ ਫੁਰਮਾਯਾ ਹੈ 'ਵਾਹਿਗੁਰੂ ਗੁਰ ਮੰਤ੍ਰ ਹੈ' ਤੇ ਇਹ ਨਾਮ ਗੁਰ ਨਾਨਕ ਜੀ ਤੋਂ ਹੈ ਇਹ ਥੀ ਤਾਂ ਗੁਃ ਜੀ ਨੇ ਦੱਸਿਆ ਹੈ।

ਹੋਈ ਘਰ ਕੀ ਜੋਇ ਗਵਾਈ ਥੀ ॥ ੧ ॥ ਪੁਨਾ:-ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥ ੪ ॥ ੪ ॥

ਚੌਪਈ॥ਪ੍ਰਥਮ ਸ਼ਬਦ ਮਹਿ ਜਾਨੀ ਪਰੈ। ਤਰਕ ਈਸ਼ ਅਵਤਾਰਨਿ ਕਰੈ। ਦੁਤੀਏ ਮਹਿ ਮਹਿਮਾ ਅਵਤਾਰ।ਨਾਮਦੇਵ ਨੇ ਕੀਨਿ ਉਚਾਰਿ॥੪॥ ਅਰਥ ਬਿਵਸਥਾ ਕੈਸੇ ਹੋਇ। ਹਮ ਕਿਮ ਸਮਝਹਿੰ ? ਉਚਰਹੁ ਸੋਇ'। ਸੁਨਿ ਸ਼੍ਰੀ ਅਰਜਨ ਵਾਕ ਉਚਾਰਾ।'ਨਿਰਗੁਣ ਸਰਗੁਨ ਦੋ ਪਖ ਧਾਰਾ॥੫॥ਦੋਨਹੁਕੀ ਉਪਾਸਨਾ ਨਜਾਰੀ।ਕਿਨਹੁ ਧਰੀ ਨਿਜ ਰਿਦੈ ਮਝਾਰੀ।ਜੈਸੇ ਸਾਗਰ ਜਾਇ ਨਿਹਾਰੇ।ਜਿਸ ਤੇ ਉਠਹਿੰ ਤਰੰਗ ਹਜ਼ਾਰੇ ॥੬॥ ਨਦੀ ਜਾਇ ਕਰਿ ਜਬਹਿ ਨਿਹਾਰੀ।ਸੋਈ ਸਾਗਰ ਤਾਂਹਿ ਬਿਚਾਰੀ। ਜਲ ਸਰੂਪ ਸਭਿ ਏਕ ਨਿਹਾਰਾ। ਤਿਮ ਸ਼੍ਰੀ ਪ੍ਰਭੁ ਕੇ ਗਨ ਅਵਤਾਰਾ॥੭॥ਸਤ ਚਿਤ ਆਨੰਦ ਰੂਪ ਜਿ ਲਹਜੋ। ਸਭਿ ਕੋ ਸੱਤਾ ਦੇ ਸੋ ਰਹਜੋ।ਜੇ ਪੰਡਿਤ ਪਠਿ ਬਿੰਦਜਾ ਘਨੀ।ਗਜਾਨ ਬਿਹੂਨੇ ਮੁਖ ਤੇ ਭਨੀ[1] ॥੮॥ ਸਰਗੁਨ ਪੂਜਾ ਧਰਹਿੰ ਵਿਸ਼ੇਖ। ਸੰਤਨਿ ਸੰਗ ਕਮਾਵਤਿ ਦੇਖ। ਕਹਜੋ ਸ਼ਬਦ ਤਿਨ ਕੇ ਪਰਥਾਇ। ਸਗੁਣ ਨਿਗੁਣ ਜੋ ਪੱਖ ਬੰਧਾਇ ॥ ੯ ॥ ਧਰਮ ਸ਼ਰੀਰ ਧਰਨਿ ਕੋ ਏਹੀ। ਦੁਖ ਸੁਖ ਪ੍ਰਾਪਤਿ ਹੋਨਿ ਅਛੇਹੀ। ਗਜਾਨੀ ਤਨ ਕੋ ਝੂਠ ਲਖੰਤੋ। ਤਿਹ ਸਮ ਦੁਖ ਸੁਖ ਕੂਰ ਜਨੰਤੋ ॥੧੦॥ਇਕ ਉਪਾਸਕੀ ਲੱਖ ਕੇ ਹੋਇ[2]। ਵਾਚ ਉਪਾਸਕ ਲਖਿਯਤਿ ਕੋਇ[3]। ਜਿਨਹੁ ਲੱਖ ਕੀ ਕੀਨਿ ਉਪਾਸਨ। ਇਕ ਸਮ ਸੱਤਾ ਸਭਿ ਮਹਿ ਭਾਸਨਿ॥ ੧੧॥ ਰਮਜੋ ਅਕਾਲ ਪੁਰਖ ਸਭਿ ਮਾਂਹੀ। ਸੋ ਕਿਹ ਸੰਗ ਬੈਰ ਧਰਿ ਨਾਂਹੀ। ਵਾਚ ਉਪਾਸਕ ਜੋ ਨਰ ਅਹੈਂ।ਸਿਮਰਹਿੰ ਕ੍ਰਿਸ਼ਨ ਰਾਮ ਘਟ ਕਹੈਂ[4] ॥੧੨॥ ਰਾਮ ਉਪਾਸਨ ਕਰਨੈ ਹਾਰੇ[5]।ਕ੍ਰਿਸ਼ਨ ਬਿਖੈ ਸੋ ਦੋਸ਼ ਉਚਾਰੇਂ।ਇੱਤਯਾਦਿਕ ਥਹੁ ਤਰਕ ਉਠਾਵੈਂ।ਲੱਖ[6] ਰੂਪ ਕੋ ਭੇਦ ਨ ਪਾਵੈਂ॥੧੩॥ਯਾਂਤੇ ਲੱਖ ਉਪਾਸਕ ਬਨਹੁ[7]।ਹੁਇ ਨਿਰਵੈਰ ਬਿਕਾਰਨਿ ਹਨਹੁ[8]। ਸੁਨਿ ਸਤਿਗੁਰ ਤੇ ਸੈਸੈ ਖੋਇਆ ਲਖਜੋ ਸਰੂਪ ਆਪਨੋ ਜੋਇ ॥੧੪॥ ਦੋਹਰਾ॥ ਕਾਲੂ ਚਾਊ ਬੰਮੀਆ[9] ਗੋਇੰਦ ਘੋਈ[10] ਆਨ।ਮੂਲਾ ਹੋਮ ਕਪਾਹੀਆ[11] ਧਾਰੋ ਸੂਰ* ਮਹਾਨ[12]॥੧੫॥ ਚੌਪਈ॥ਛਜੂ ਨਿਹਾਲੂ ਦੋਨੋ ਭਲੇ।ਹੁਤੋ ਕੋਹਲੀ[13]ਰਾਮੂ ਮਿਲੇ। ਤੁਲਸਾ ਵਹੁਰਾ

[1] ਕਹਿੰਦੇ ਹਨ। [2] ਇਕ ਤਾਂ ਲੱਖ (=ਪ੍ਰਮਾਤਮਾ) ਦੇ ਉਪਾਸਕੀ ਹੋਏ। [3] ਕੋਈ ਵਾਚਜ ਦੇ ਉਪਾਸਕ ਦੇਖੀਦੇ ਹਨ। [4] ਰਾਮ ਨੂੰ ਘੱਟ ਕਹਿੰਦੇ ਹਨ। [5] ਰਾਮ ਦੀ ਉਪਾਸਨਾ ਕਰਨੇ ਵਾਲੇ। [6] ਭਾਵ ਪਰਮਾਤਮਾ। [7] ਲੱਖ ਦੇ ਉਪਾਸਕ ਬਣੋਂ। [8] ਜਾਤ ਹੈ। [9] ਵੱਡੇ ਸੂਰਮੇ।

*ਵਾਰ ਭਾਈ ਗੁਰਦਾਸ ਵਿਚ ਪਾਠ ਹੈ—ਧਾਰੋ ਸ਼ੂਦ।

ਸਾਂਈ ਦਿੱਤਾ । ਆਕੁਲ ਅਰੁ ਦਾਮੋਦਰ ਮਿੱਤਾ ॥੧੬॥ ਵਿਗਹਿਮੱਲ ਅਰੁ ਆਵਲ ਭਾਨ॥ ਬੁੱਧੂ ਛੀਂਬਾ ਆਇ ਸੁਜਾਨ॥ਭਿੱਖਾ ਟੋਡਾ ਜੁਗ ਭਟ ਅਹੇ । ਤਿਨ ਸੰਗ ਮਿਲੇ ਜੁ ਖੋੜਸ ਕਹੇ[1] ॥੧੭॥ ਸਭਿ ਸੁਲਤਾਨ ਪੁਰੇ ਕੇ ਵਾਸੀ । ਚਲਿ ਆਏ ਸ਼੍ਰੀ ਅਰਜਨ ਪਾਸੀ । ਬੰਦਨ ਕੀਨਿ ਕਮਲ ਸਮ ਪਾਇਨਿ । ਯਥਾ ਸ਼ਕਤਿ ਧਰਿ ਅੱਗੂ ਉਪਾਇਨ॥੧੮॥ਹਾਥ ਜੋਰਿ ਅਰਦਾਸ ਉਚਾਰੀ॥ 'ਹਮ ਸਿਖ ਸਭਿ ਗੁਰ ਅਮਰ ਅਗਾਰੀ । ਉਪਦੇਸ਼ਨ ਹਮ ਕੋ ਬਿਧਿ ਏਵਾ । –ਧਰਮ ਕਿਰਤ ਕਰਿ ਸਿੱਖਨਿ ਸੇਵਾ॥੧੯॥ਮਿੱਠਾ ਬੋਲਣ ਅਰੁ ਮਨਨੀਵਾ॥ ਪਾਛਲ ਨਿਸ ਇਸ਼ਨਾਨ ਸਦੀਵਾ । ਭੋਰ ਹੋਤਿ ਲਗਿ ਪਠਿ ਗੁਰਬਾਨੀ । ਬਹੁਰ ਕਿਰਤ ਕੀਜੈ ਹਿਤ ਠਾਨੀ–॥੨੦॥ਤਿਸੀ ਪ੍ਰਕਾਰ ਕਰਤਿ ਹਮ ਰਹੇ । ਤਉ ਸ਼ਾਂਤਿ ਨਹਿੰ ਮਨ ਕੋ ਲਹੈਂ।ਕ੍ਰਿਪਾ ਕਰਹੁ ਅਬਿ ਦਿਹੁ ਉਪਦੇਸ਼।ਜਿਸ ਤੇ ਮਨ ਹੁਇ ਸ਼ਾਂਤਿ ਵਿਸ਼ੇਸ਼'॥੨੧॥ਸ਼੍ਰੀ ਅਰਜਨ ਸੁਨਿ ਬਾਕ ਬਖਾਨਾ 'ਰਜ, ਤਮ ਗੁਣ ਜਿ ਤਯਾਗ ਨਹਿੰ ਨਾਨਾ । ਰਿਦੈ ਸ਼ਾਂਤਿਕੀ ਗੁਨ ਨਹਿੰ ਧਾਰੋ। ਤੌ ਲਗਿ ਸ਼ਾਂਤਿ ਨ ਭਲੇ ਬਿਚਾਰੋ'॥੨੨॥ਸੁਨਿ ਸਿੱਖਨਿ ਗੁਰ ਬੂਝਨ ਕਰੇ । 'ਗੁਣਨਿ ਪ੍ਰੀਖਯਾ ਹਮ ਕਿਮਧਰੇਂ?'ਸ਼੍ਰੀ ਮੁਖ ਤੇ ਕਹਿੰ'ਸੁਨਿ ਦੇ ਮਨ ਹੈ'। ਹਿੰਸਾ ਕ੍ਰੋਧ ਤਾਮਸੀ ਗੁਨ ਹੈ'॥੨੩॥ਕਰਨੋ ਲੋਭ ਰਿਦੈ ਅਭਿਮਾਨ । ਇਹੀ ਰਾਜਸੀ ਗੁਣਨਿ ਪਛਾਨਿ। ਮਿੱਠਾ ਬੋਲਨਿ ਅਰ ਨਿਵ ਚਾਲੇ।ਇਹੀ ਸ਼ਾਂਤਿ-ਕੀ ਹੈਂ ਸੁਖ ਵਾਲੇ ॥੨੪॥ ਜਿਸ ਅਹਾਰ ਤੇ ਉਤਪਤਿ ਹੋਇ।ਸ਼ਰਵਣ ਕਰਹੁ ਮਨ ਦੇ ਕਰਿ ਸੋਇ । ਨਿਸ ਬਾਸੀ ਚਰਪਰਾ ਜੁ ਖਾਵੈ[6]।ਬਹੁ ਸੁਪਤਹਿ ਪਰਿ ਨਿੰਦ ਅਲਾਵੈ॥੨੫॥ਰਾਖਹਿ ਅਪਨੋ ਬੇਸ ਮਲੀਨ।ਬੋਲਹਿ ਕੂਰ ਸੰਗ ਬੁਧਿ ਹੀਨ । ਇਸ ਤੇ ਤਾਮਸਿ ਗੁਣ ਉਪਜੰਤੇ। ਮਧੁਰ ਸਲਵਣ ਅਹਾਰ ਕਰੰਤੇ ॥੨੬॥ ਇਸਤ੍ਰੀ ਰਮਣ, ਸੁਜਸ ਕੋ ਚਹੈ। ਗੁਣ ਸੁ ਰਾਜਸੀ ਇਸ ਤੇ ਲਹੈ । ਉੱਜਲ ਬਸਤ੍ਰ ਕਰਨਿ ਇਸ਼ਨਾਨ । ਚਾਵਰ ਦਾਲ ਅਲਪ ਕਰਿ ਖਾਨ । ॥੨੭॥ਹੋਇ ਸ਼ਾਂਤਕੀ ਗੁਣ ਇਨ ਕਰੇ । ਇਨਹੁ ਪਰੀਖਯਾ ਕੋ ਇਮ ਧਰੇ[7]। ਸਨਮੁਖ ਸ਼ਬਦ ਬਦਨ ਦ੍ਰਿਗ ਕਰੀਅਹਿ । ਅਰਥ ਵਾਸਤਵ[8] ਸਮਝ ਸੁ

[1]ਜੋ (ਪਿੱਛੇ) ੧੬ ਕਹੇ ਹਨ ਤਿਨ੍ਹਾਂ ਨਾਲ (ਭਿੱਖਾ ਟੋਡਾ ਦੋਵੇਂ ਹੋਰ) ਮਿਲੇ (ਤਾਂ ੧੮ ਬਣੇ)। [2]ਮਨ ਦੇਕੇ ਸੁਣੋ। [3]ਜੀਵਘਾਤ ਤੇ ਕ੍ਰੋਧ ਤਮੋ ਗੁਣ ਦੇ ਗੁਣ ਹਨ। [4]ਰਾਤ ਦਾ ਬਹਿਆ ਤੇ ਖੱਟਾ ਮਿਰਚਾਂ ਆਦ ਵਾਲਾ ਭੋਜਨ ਜੋ ਖਾਵੇ।[5]ਕਹੇ।(ਇਸਤੋਂ ਅੱਗੇ ਪਰਖਣ ਦੀ ਹੋਰ ਜਾਚ ਦੱਸਦੇ ਹਨ)। [6]੧੧ ਵਾਰ ਦੇ ਟੀਕੇ ਵਿਚ ਐਉਂ ਇਬਾਰਤ ਹੈ:–ਜੇ ਸਬਦ ਦੇ ਸਨਮੁਖ ਨੇਤ੍ਰ ਤੇ ਸ਼ਰਵਨ ਰਖੀਐ, ਜੇ ਤਾਂ ਜਿਉਂ ਦੀ ਤਿਉਂ ਸਮਝ ਆਵੇ ਤੇ ਮਨ ਡੋਲੇ ਨਹੀਂ..... ।

ਧਰੀਅਹਿ ॥੨੮॥ ਮਨ ਟਿਕ ਰਹੈ ਨ ਡੋਲਹਿ ਜਾਇ।ਤੌ ਗੁਣ ਸ਼ਾਂਤਕਿ ਕੇ ਲਖਿ ਪਾਇ।ਕਬਿ ਮਨਟਿਕੈ ਡੋਲ ਕਬਿ ਧਾਵੈ।ਇਹੀ ਰਾਜਸੀ ਗੁਨ ਆਧਿ ਕਾਵੈ॥੨੯॥ਜੋ ਨਹਿੰ ਠਹਿਰੈ ਸਮਝ ਨ ਆਵੈ। ਇਹੀ ਤਾਮਸੀ ਗੁਣ ਬਨ ਭਾਵੈ। ਸਤਿਗੁਣ ਤੇ ਬ੍ਰਿੱਤਿ ਹੋਇ ਇਕਾਗਰ। ਪ੍ਰਾਪਤਿ ਆਤਮ ਗਯਾਨ ਉਜਾਗਰ[੧]॥੩੦॥ ਧਾਰਹੁ ਸੂਰ!ਸੁਨਹੁ ਕਰਿ ਪ੍ਰੀਤਿ। ਵਹਿਰ ਬੈਰੀਅਨਿ ਲੈ ਇਕ ਜੀਤ[੨]। ਤਿਨ ਕੋ ਜਸੁ ਢਾਢੀ ਬਹੁ ਗਾਵੈਂ। ਕੇਤਿਕ ਦਿਨ ਲੌ ਜਗ ਪ੍ਰਗਟਾਵੈ ॥ ੩੧॥ ਇਕ ਮਨ ਰਿਪੁ ਕੋ ਜੀਤਨਿ ਕਰੋ।ਤਿਨ ਜਸੁ ਬੇਦ ਸੰਤ ਨਿਤ ਰਟੈਂ[੩]।ਸੁਨਿ ਸਾਂਈਦਿੱਤਾ!ਸੋ ਸਾਧ।ਮਨਜੁਤਲੈਹਿੰ ਰਿਖੀਕਿਨ[੪] ਸਾਧਿ ॥੩੨॥ਭੁਲਸਾ!ਸੁਨਹੁ:ਭਗਤ ਸੋ ਦਾਸ। ਰਾਮ ਨਾਮ ਬਿਨ ਬਾਦਨ ਸ੍ਵਾਸ[੫]। ਰਿਦੈ ਸ਼ਾਂਤਕੀ ਗੁਣ ਬਿਰਧਾਵੈ। ਸ਼ਾਂਤਿ ਗਯਾਨ ਦਾ ਤਬਿ ਤੁਮ ਪਾਵੋ॥੩੩॥ ਪਾਛਲਿ ਰਾਤਿ ਮੋਹ ਕੋ ਜਾਲਿ[੬]।ਸਿਖ ਜਾਗਤਿ ਹੈਂ ਨਾਮ ਸੰਭਾਲ। ਛੁਧਿਤ ਨਗਨ ਕੋ ਦੇਖਹਿੰ ਨਾਂਹਿ।ਕਰਹਿੰ ਕਾਮਨਾ ਪੂਰਨ ਤਾਂਹਿ॥ ੩੪ ॥ ਇਕ ਤੇ ਜੋ ਨ ਕਾਮਨਾ ਪੂਰੈ। ਸਭਿ ਮਿਲਿ ਕਰਿ ਤਿਸ ਦੈਬੋ ਕਰੈਂ। ਸਤਿ ਸੰਗਤਿ ਮਧ੍ਯ[੭] ਸਮ ਹੋਇ। ਨੀਵੇ ਹੁਇ ਕਰਿ ਬਰਖਤਿ ਸੋਇ ॥ ੩੫ ॥ ਦੋਇ ਸਮੈ ਧੂਮਸਾਲਾ ਜਾਵਹੁ। ਪਰਬ ਦਿਵਸ ਗੁਰ ਦੇਖਨਿ ਆਵਹੁ। ਦੀਪਮਾਲ ਬੈਸਾਖੀ ਜਾਨਿ। ਆਨਿ ਸੁਧਾਸਰ ਕਰਹੁ ਸ਼ਨਾਨ[੮]॥੩੬॥ ਪੁਰਿ ਸੁਲਤਾਨ ਮੇਲਿ ਸਿਖ ਭਾਰਾ। ਕਰਨੋ ਗੁਰੂ ਨੇ ਭਗਤਿ ਭੰਡਾਰਾ। ਦੀਪਾ ਹੁਤੋ ਕਾਸਰਾ[੯]ਰੁਰਾ ਸ਼੍ਰੀ ਅਰਜਨ ਕੇ ਰਹਤਿ ਹਜੂਰ ॥੩੭॥ ਸੇਵਾ ਕਰਹਿ ਸਰਬ ਪਰਕਾਰ।ਜੋ ਸਿਖ ਆਇ ਗੁਰੂ ਦਰਬਾਰ।ਉੱਤਮ ਭੋਜਨ ਕਰਿ ਅਚਵਾਵੈ। ਤਿਨ ਕੀ ਜੂਠਿ ਆਪ ਲੈ ਖਾਵੈਂ॥੩੮॥ਸਿੱਖਨਿ ਕੇ ਪਗ ਧੋਵਨਿ ਕਰੈ।ਥਕਤਿ ਹੋਇ ਤਿਸ ਚਾਪੀ ਭਰੈ। ਨਗਨ ਦੇਖਿ ਕਰਿ ਬਸਤ੍ਰ ਉਢਾਵੈ। ਚਰਚਾ ਗੁਰੂ ਸ਼ਬਦ ਨਿਤ ਭਾਵੈ ॥ ੩੯ ॥ ਸ਼੍ਰੀ ਅਰਜਨ ਪ੍ਰਸਨ ਹ੍ਵੈ ਕਹਯੋ। [੧੦]ਦੀਪ ਪ੍ਰਕਾਸ਼ ਦੀਪ ਤੇ ਲਹਯੋ[੧੦]। ਅੰਧਕਾਰ ਕੋ ਹੋਤਿ ਬਿਨਾਸ਼। ਤਿਮ ਦੀਪੈ ਕੋ ਗਯਾਨ ਪ੍ਰਕਾਸ਼ ॥੪੦॥ ਹਮਨੇ ਇਹ ਦੀਪਕ ਸਮ ਕਰਯੋ। ਜੋ ਇਸ ਮਿਲੈ

---

[੧]ਏਕਾਗ੍ਰ ਬ੍ਰਿਤੀ ਸ਼ਾਂਤਕੀ ਕਰ ਹੁੰਦੀ ਹੈ ਤਾਂ ਗਯਾਨ ਪ੍ਰਾਪਤ ਹੁੰਦਾ ਹੈ। [੧੧ ਵਾਰ ਦਾ ਟੀਕਾ]। [੨]ਭਾਈ ਧਾਰੋ ! ਇਕ ਸੂਰਮੇ ਬਾਹਰ ਦੇ ਵੈਰੀਆਂ ਨੂੰ ਜਿੱਤਦੇ ਹਨ। [੧੧ ਵਾਰ ਦਾ ਟੀਕਾ]। [੩]ਕਹਿੰਦੇ ਹਨ। [੪]ਇੰਦ੍ਰੀਆਂ ਨੂੰ। [੫]ਬਿਅਰਥ ਹਨ ਸਾਸ। [੬]ਸਾਫ਼ਕੋ। [੭]ਇੰਦ੍ (ਅ) ਬੋਦਲ। [੮]ਜਾਤ ਸੀ। [੯]ਪਹਿਲੇ ਸਿੱਖਾਂ ਨੂੰ ਛਕਾਕੇ ਪਿਛੋਂ ਆਪ ਛਕਣਾ ਭੀ ਭਾਵ ਹੈ। [੧੦]ਦੀਵੇ ਤੋਂ ਦੀਵਾ ਪ੍ਰਕਾਸ਼ ਲੈਂਦਾ ਹੈ।

ਸੁ ਨਿਸਚੈ ਤਰਯੋ'। ਇਸ ਪ੍ਰਕਾਰ ਜਿਨ ਸੇਵ ਕਮਾਈ। ਸੋ ਨਿਸਤਰੇ ਗੁਰੂ ਸ਼ਰਨਾਈ ॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸਿੱਖਨਿ' ਪ੍ਰਸੰਗ ਬਰਨਨੰ ਨਾਮ ਅਸ਼ਟ ਪੰਚਾਸਤੀ ਅੰਸੂ* ॥ ੫੮ ॥

੫੯. [ਕਪੂਰ ਦੇਉ ਆਦਿ ਸਿੱਖਾਂ ਪ੍ਰਤੀ ਉਪਦੇਸ਼]।

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਕਰਤਿ ਸੁਧਾਸਰ ਬਾਸ। ਸੰਗਤਿ ਆਵੈ ਦਰਸ ਕੋ ਸ਼੍ਰੀ ਗੁਰ ਅਰਜਨ ਪਾਸ† ॥੧॥ਚੌਪਈ ॥ ਏਕ ਕਪੂਰ ਦੇਉ ਸਿਖ ਭਾਰੀ।ਸੁਤ ਬਨਿਤਾ ਜੁਤ ਸਿੱਖੀ ਧਾਰੀ।ਸੇਵਾ ਕਰਿ ਪ੍ਰਸੰਨ ਸਿਖ ਕਰੈ। ਬਡੋ ਪ੍ਰੇਮ ਮਿਲਿਬੋ ਜਬਿ ਧਰੈ‡॥੨॥ਇਕ ਦਿਨ ਸ਼੍ਰੀ ਅਰਜਨ ਕੋ ਪੂਛਾ। 'ਸਿਖ ਪਸਾਰੋ ਤੁਮਰੋ ਉਰ ਸੂਛਾ। ਤਿਨ ਕੋ ਦਰਸ਼ਨ ਮੋਹਿ ਕਰਾਵਹੁ। ਇਸ ਥਲ ਅਹੈ ਕਿ ਅਪਰ ਬਤਾਵਹੁ' ॥ ੩ ॥ ਸ਼੍ਰੀ ਮੁਖ ਤੇ ਫੁਰਮਾਵਨਿ ਕਿਯ ਤਿਹ। 'ਸੈਮਨ ਹੈ ਸ਼ਹਿਬਾਜ ਪੁਰੇ§ਮਹਿੰ'।ਸੁਨਤਿ ਕਪੂਰ ਦੇਵ ਤਹਿੰ ਗਯੋ।ਸੈਮਣ ਸੰਗ ਮੇਲ ਤਿਨ ਕਿਯੋ॥੪॥ਸੇਵਾ ਕਰਿ ਨਿਜ ਸਦਨ ਉਤਾਰਾ। ਆਪ ਕਰਨਿ ਲਾਗਯੋ ਅਸ ਕਾਰਾ।ਈਂਧਨ ਅਧਿਕ ਮੋਲ ਕੋ ਆਨਾ। ਸਹ ਸ਼ਤਰੈਜੀ¹ ਤਨਾਰ ਸੁ ਠਾਨਾ ॥ ॥੫॥ ਅਪਰ ਸਮਿੱਗ੍ਰੀ ਬਸਤਰ ਆਦਿ। ਲਯਾਵਤਿ ਭਯੋ

¹ਚਿਟਾਈ, ਦਰੀ।

*ਤ੍ਰਿੰਨਾਂ ਲਿਖਤੀ ਨੁਸਖਿਆਂ ਵਿਚ ਇਥੇ 'ਇਤਿ ਸ਼੍ਰੀ' ਪਾਠ ਨਹੀ ਹੈ, ਇਸਤੋਂ ਅਗਲਾ ਉਨਾਹਠਵਾਂ ਅੰਸੂ ਸਾਰਾ ਹੀ ਇਸੇ ੫੮ ਅੰਸੂ ਵਿਚ ਸ਼ਾਮਲ ਹੈ।

†ਜਿਨ੍ਹਾਂ ਨੁਸਖਿਆਂ ਵਿਚ ਇਹ ਦੋਨੋਂ ਅੰਸੂ ਕੱਠੇ ਹਨ ਉਨ੍ਹਾਂ ਵਿਚ ਇਹ ਦੋਹਰਾ ਨਹੀਂ ਹੈ, ਬਾਕੀਆਂ ਵਿਚ ਹੈ। ‡ਪਾਃ—ਮਿਲੈ ਸਿੱਖ ਤਬ ਪ੍ਰੇਮ ਅਠ ਧਰੈ।

§ਗਾਲਬਨ ਅੰਬਾਲੇ ਦੇ ਜ਼ਿਲੇ ਵਾਲੇ ਸ਼ਹਬਾਜ਼ ਪੁਰੇ ਤੋਂ ਮਤਲਬ ਹੈ।

¶ਦੋ ਲਿਖਤੀ ਨੁਸਖਿਆਂ ਵਿੱਚ ਅੰਕ ੩, ੪, ੫ ਦੀ ਥਾਵੇਂ ਪਾਠ ਇਉਂ ਹੈਃ—

ਆਯੋ ਸ਼੍ਰੀ ਗੁਰ ਅਰਜਨੁ ਪਾਸਿ ॥ ਹਾਥ ਜੋਰ ਕੀਨੀ ਅਰਦਾਸ ॥ 'ਸ਼੍ਰੀ ਗੁਰ ਤੁਮਰੇ ਸਿੱਖ ਅਨੇਕ। ਜਿਨਕੋ ਹਿਰਦੇ ਗਜਾਨ ਬਿਬੇਕ ॥ ੩ ॥ ਸੋਤਿਨਾ ਸੰਗ ਜਿਨ ਲਿਵਲਾਈ ॥ ਆਪ ਤਰੇ ਬਹੁ ਸੰਗ ਤਰਾਈ ॥ ਸਦਾ ਨਾਮ ਸੰਗ ਪ੍ਰੀਤੀ ਜਾਂਕੀ ॥ ਇੱਛਾ ਮਨ ਮਹਿੰ ਦਰਸ਼ਨ ਤਾਂਕੀ ॥ ੪ ॥ ਬਿਖੈ ਬਾਸਨਾ ਜਿਨੋ ਤਿਆਗੀ ॥ ਤੁਮਰੇ ਚਰਨਨਿ ਕੀ ਲਿਵਲਾਗੀ ॥ ਤਿਨ ਕੋ ਦਰਸ਼ਨ ਮੋਹਿ ਕਰਾਵੋ ॥ ਇਸਥਲ ਹੈ ਕੇ ਅਪਰ ਬਤਾਵੋ'। ੫ ॥ ਸੁਨਿ ਕਰਿ ਸ਼੍ਰੀ ਗੁਰ ਵਾਕ ਉਚਾਰਾ ॥ 'ਚਾਹਤਿ ਤੁਮ ਸਿੱਖਨਿ ਹਿਤੁ ਧਰਾ ॥ ਜੋ ਮਮ ਪਿਆਰੇ ਸਿਖ ਹੈਂ ਭਾਈ ॥ ਭਲਾ ਮਾਨਜੋ ਸਭਿ ਸੁਖ ਪਾਈ ॥ ੬ ॥ ਤਿਨ ਕੋ ਦਰਸ਼ਨ ਕਰੀਏ ਜਾਇ ॥ ਸੈਮਣੁ ਸਿਖ ਸਹਿਬਾਜ ਪੁਰ ਵਾਹਿ ॥ ਤਿਹ ਠਾਂ ਜਾਕੈ ਦਰਸ਼ਨ ਕਰੋ ॥ ਮਿਲੋ ਪ੍ਰੇਮ ਤੇ ਸ਼ਰਧਾ ਧਰੋ' ॥ ੭ ॥ ਸੁਨ ਗੁਰਵਾਕ ਸਰਬ ਬਿਧਿ ਜਾਨਿ ॥ ਬੰਦਨ ਕਰਿ ਗੁਰ, ਕੀਨਿ ਪਿਆਨ ॥ ਕਪੂਰ ਦੇਵ ਤਹਿੰ ਪੁਰਿ ਚਲ ਗਯੋ ॥ ਸੈਮਣ ਸੰਗ ਮੇਲ ਤਹਿੰ ਭਯੋ ॥ ੮ ॥ ਸੈਮਣ ਮਿਲਯੋ ਪ੍ਰੇਮ ਅਤਿ ਧਾਰਾ ॥

(ਦਾਈ ਤ੍ਰਫ ਵੇਖੋ ਅਗਲੇ ਸੱਫ਼ੇ ਦੇ ਨੋਟ)

ਸੁ ਮਨ ਅਹਿਲਾਦ। ਕਰਿ ਕਰਿ ਤਯਾਰ ਸਦਨ ਮਹਿੰ ਧਰੈ। ਵਾਹਿਗੁਰੂ ਮਖ ਨਾਮ ਉਚਰੈ॥੬॥ਕਪੂਰ ਦੇਉ ਸਭਿ ਪੇਖਤਿ ਰਹਯੋ।ਜਿਹ ਪਰਕਾਰ ਕਰਤਿ ਵਹੁ ਲਹਨੋ। ਜਥਿ ਕਰਿ ਕਾਰ ਅਧੋ ਢਿਗ ਸੋਇ। ਕਪੂਰ ਦੇਵ ਪਿਖਿ ਬਿਸਮੈਂ ਹੋਇ ॥੭॥ ਬੈਠਿ ਨਿਕਟ ਤਿਨ ਪੂਛੀ ਫੇਰ।'ਧੰਨ ਭਾਗ ਤੁਮ ਦਰਸ਼ਨ ਹੋਰ। ਦਯਾ ਕਰੀ ਦਰਸ਼ਨ ਦਿਯ ਆਨੋ। ਕੌਨ ਕਾਜ ਮੁਖ ਕਰੋ ਬਖਾਨੋ*'॥੮॥ਕਹਨੋ ਕਪੂਰ ਦੇਉ'ਕਨਾ ਕਰੈਂ?।ਮੁਹਿ ਗੁਰ ਪਠਨੋ,ਨ ਢਿਗ ਕੁਛ ਥਿਰੈ[੨]'। ਕਹਤਿ ਭਯੋ 'ਇਹ ਕਾਜ ਜਰੂਰ। ਰਹੌਂ ਨਿਸਾ ਸਭਿ ਤੋਰ ਹਦੂਰ' ॥੯॥ ਸਭਿ ਦਿਨ ਮਹਿੰ ਧੰਧਾ ਕਰਿ ਲੀਨਿ। ਨਿਸ ਮਹਿੰ ਸੁਤ ਪਿਤ ਕਿਰਤਨ ਕੀਨ ।ਕਰਨੋ ਪ੍ਰਸੰਨ ਰਹੇ ਤਿਸ ਪਾਸ। ਭਈ ਪ੍ਰਾਤ ਜਥਿ ਉਦਨੋ ਪ੍ਰਕਾਸ਼ ॥ ੧੦ ॥ ਤਹਾਂ ਧਾਰਵੀ ਲੀਨਿਸਿ ਮਾਲ। ਪੀਛੇ ਪਰੀ ਗੁਹਾਰ[੩] ਬਿਸਾਲ। ਬਿਚ ਸੰਮਣ ਕੋ ਸੁਤ ਚਲਿ ਗਯੋ।ਰੋਰੀ ਲਗੀ ਮ੍ਰਿਤਕ ਸੋ ਭਯੋ॥ ੧੧।ਕਰਿ ਰਾਖਨੋ ਬਹੁ ਕਾਸ਼ਟ ਤਯਾਰੀ। ਸੋ ਲੇ ਕਰਿ ਸੁਤ ਚਿਖਾ[੪] ਸੁਵਾਰੀ। ਤਿਹ ਉਚਵਾਇ ਜਥਹਿ ਲੈ ਚਾਲੇ । ਸੰਮਣ ਕਿਰਤਨ ਕਰਤਿ ਬਿਸਾਲੇ॥੧੨॥ਸੁਤ ਮ੍ਰਿਤੁ ਕੇ ਆਗੇ ਚਲਿ ਗਯੋ । ਕਾਸ਼ਟ ਸੰਗ ਦਾਹ ਕਰਿ ਦਯੋ । ਨਰ ਬਤਰਾਵਨਿ ਕੋ[੫] ਜਥਿ ਆਏ। ਸਭ ਸਤਰੈਜੀ ਦੀਨਿ ਛਕਾਏ॥ ੧੩॥ ਪਿਖਤਿ ਕਪੂਰ ਦੇਉ ਬਿਸਮਾਯੋ । ਕਹਨੋ 'ਜਿ ਤੈਂ ਪੂਰਬ ਲਖਿ ਪਾਯੋ। ਗੁਰ ਤੈ ਜਾਚਿ ਲੈਤਿ ਸੁਤ ਬੈਸ ।ਜੀਵਤਿ ਰਹਤਿ ਸੁ ਥਰ ਤੇ ਜੈਸ[੬]'॥੧੪॥ ਸੰਮਨ ਕਹਨੋ 'ਸਰੀਰ ਅਨਿੱਤ। ਇਨ ਬਿਨਸਨਿ ਅਚਰਜ ਨਹਿੰ,ਮਿੱਤ[੭]'!। ਤਨ ਬਿਨਸੇ ਜੋ ਸ਼ੋਕ ਕਰੰਤੇ । ਤਿਨ ਸਮ ਮੂਰਖ ਅਪਰ ਨ ਜੰਤੇ[੮] ॥੧੫॥ ਗੁਰ ਤੇ ਮੰਗੀਅਹਿ ਨਾਮ ਸਹਾਇ। ਜੋ ਪ੍ਰਲੋਕ ਮਹਿੰ ਸੰਗ ਸਿਧਾਇ। ਪਿਤ

---

[੧]ਸੰਮਣ ਨੇ। [੨]ਤੈਂ (ਆਪ) ਮੇਰੇ ਪਾਸ ਕੁਛ ਬੈਠਦੇ ਨਹੀਂ। [੩]ਵਹੀਰ। [੪]ਪੁੱਤ੍ਰ ਦੀ ਚਿਖਾ। [੫]ਇਸ਼ਨਾਨ ਭਾਵ ਸ਼ੋਕ ਕਰਨ ਲਈ, ਪਰਚਾਉਣੀ ਕਰਨ ਲਈ। [੬]ਜਿਵੇਂ ਵਰਨਾਲ ਜੀਵਦਾ ਰਹਿੰਦਾ। [੭]ਹੇ ਮਿੱਤ੍ਰ। [੮]ਜੀਵ। *ਅੰਕ ੬, ੭,੮, ਦੀਆ ਤਿੰਨ ਚੌਪਈਆਂ ਚਾਰ ਲਿਖਤੀ ਨੁਸਖਿਆਂ ਵਿੱਚ ਨਹੀਂ ਹਨ।

[ਵਿਛੜੇ ਧੰਨੇ ਦੀ ਭਾਲੀ ਕੂਕ]

ਕੁਸ਼ਲ ਪ੍ਰਸ਼ਨ ਪੂਛੀ ਸਤਿਕਾਰਾ ॥ ਆਪਸ ਮੈਂ ਬਹੁ ਪ੍ਰੀਤ ਕਰਾਈ ॥ ਹਿਤ ਸੋਂ ਮਿਲੇ ਪਰਸਪਰ ਭਾਈ ॥ ੯ ॥ ਕਰਿ ਆਦਰੁ ਤਿਸੁ ਸਦਨ ਉਤਾਰਾ ॥ ਖਾਨ ਪਾਨ ਕਰਿਵਾਇ ਉਦਾਰਾ ॥ ਸਰਬ ਪ੍ਰਕਾਰ ਤਿਨ ਸੇਵ ਕਰਾਈ ॥ ਬਹੁਰੋ ਆਪ ਗਯੋ ਕਿਤ ਥਾਈਂ ॥ ੧੦ ॥ ਕਰਨਿ ਲਗਯੋ ਐਸੇ ਤਬ ਕਾਰਾ ॥ ਦੀਯਨ ਆਨਯੋ ਮੋਲ ਉਦਾਰਾ ॥ ਸਭ ਸਜ੍ਜਨੀਆਂ ਲਜ਼ਾਇ ਕਰ ਨਾਨਾ ॥ ਧਰਤਿ ਏਕਨੀ ਕਰਿ ਇਕ ਥਾਨਾ ॥ ੧੧ ॥

ਸੁਤ ਚਾਰ ਦਿਵਸ ਕੀ ਖੇਲ। ਤਨ ਤਤ ਪੰਚ ਬਿਰੋਧੀ ਮੇਲ[1] ॥ ੧੬ ॥ ਨਿਜ ਫਲ ਭੁੰਗੇ ਤੇ ਹੁਇ ਭਿੰਨ। ਕੋਈ ਮਰਹਿ ਨਹੀਂ ਕੋ ਜੰਨ[2]। ਆਪਨ ਸਰੂਪ ਬਿਸਾਰਿ ਲਹੋ ਦੁਖ।ਗੁਰ ਕੇ ਬਾਕ ਬਿਚਾਰਨਿ ਤੇ ਸੁਖ ॥੧੭॥[3]ਨਹਿ ਕਿਛੁ ਜਨਮੈ ਨਹਿ ਕਿਛੁ ਮਰੈ। ਆਪਨਿ ਚਲਿਤ ਆਪ ਹੀ ਕਰੈ'। ਇਹੁ ਗੁਰਬਾਕ ਬਿਚਾਰਹੁ ਤਾਸ। ਘਟ ਮਟਤੇ ਨ ਬਿਕਾਰ ਅਕਾਸ਼[4]॥੧੮॥ਤਿਮ ਤਨ ਜਨਮੈ ਮਰਨ ਮਝਾਰੈ। ਆਤਮ ਰਹੈ ਦੁਹਨਿ ਤੇ ਨਯਾਰੈ'। ਸੁਨਤਿ ਕਪੂਰ ਦੇਉ ਕਰਿ ਬੰਦਨ। 'ਧੰਨ ਗੁਰੂ ਸਿਖ ਮੋਹ ਨਿਕੰਦਨ' ॥ ੧੯ ॥

ਗੋਇੰਦ, ਗੋਲਾ, ਮੋਹਨ ਤੀਨਾਕੁੱਕ ਜਾਤ ਕੇ ਤਿਨਕੋ ਚੀਨ।ਸ਼੍ਰੀ ਅਰਜਨ ਕੇ ਢਿਗ ਚਲਿ ਆਏ। ਕਰਿ ਬੰਦਨ ਕੋ ਅਰਜ਼ ਅਲਾਏ ॥੨੦॥ 'ਜਿਸ ਬਿਧਿ ਹੋਇ ਉਧਾਰ ਹਮਾਰੋ। ਸੋ ਰਾਵਰਿ ਉਪਦੇਸ਼ ਉਚਾਰੋ'। ਸ਼੍ਰੀ ਮੁਖ ਤੇ ਫੁਰਮਾਵਨਿ ਕੀਨਿ। 'ਰਾਮ ਨਾਮ ਨਿਤ ਜਪਹੁ ਪ੍ਰਬੀਨ ॥ ੨੧ ॥ ਰਾਖਹੁ ਮਰਣ ਯਾਦ ਨਿਸ ਦਿਨ ਮੈਂ। ਪਾਪ ਨ ਹੋਇ ਲਖਹੁ ਗੁਨਿ ਮਨ ਮੈਂ।ਅਘ ਕਰਿਬੇ ਤੇ ਜਬਿ ਹਟਿ ਗਏ।ਪਿਛਲੇ[5]ਰਾਮਨਾਮਤੇ ਛਏ[6]॥੨੨॥ਹੋਇਪੁਨੀਤ ਮਹਾਂ ਸੁਖ ਪਾਵੋ। ਨਿਰਮਲ ਅੰਤਹਿਕਰਣ ਬਨਾਵੋ। ਬਹੁਰ ਗਯਾਨ ਕੀ ਉਤਪਤਿ ਹੋਇ। ਜਨਮ ਮਰਨ ਕੋ ਦੁਖ ਸਭਿ ਖੋਇ' ॥੨੩॥ ਸ਼੍ਰੀ ਮੁਖ ਤੇ ਸੁਨਿ ਸ਼ੁਭ ਉਪਦੇਸ਼। ਲਾਗੇ ਸਿਮਰਨਿ ਕਰਨਿ ਹਮੇਸ਼। ਨਿਕਟ ਗੁਰੂ ਕੇ ਸੇਵਤਿ ਰਹੇ। ਅੰਤ ਪਰਮਪਦ ਤੀਨਹੁ ਲਹੇ ॥੨੪॥ ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸਿੱਖਨ' ਪ੍ਰਸੰਗ ਬਰਨਨੰ ਨਾਮੁ ਏਕ ਉਨਸਸ਼ਟੀ ਅੰਸੁ ॥ ੫੯ ॥

੬੦. [ਮੋਹਣ ਆਦਿ ਸਿਖਾਂ ਪ੍ਰਤੀ ਉਪਦੇਸ਼]।

ਦੋਹਰਾ ॥ ਗੰਜ[7] ਬਸੈ ਲਵਪੁਰੀ ਕੇ ਮੋਹਣ ਆਲਮ ਚੰਦ। ਖੋਧਾ ਜੱਲਹੁ[8] ਭੁਲਸਪੁਰਿ ਚਾਰਹੁ ਬਡੇ ਮਸੰਦ॥੧॥ਚੌਪਈ।ਸ਼੍ਰੀ ਅਰਜਨ ਕੀ ਸੇਵਾਕਰਿਹੀਂ। ਆਨਹਿ ਧਨ ਸਿੱਖਨ ਮਹਿ ਫਿਰਿਹੀਂ। ਗੁਰੂ ਬਿਰਾਟਕਾ[9] ਖਾਹਿ ਨ ਆਪਿ। ਜਾਨਹਿ–ਇਹ ਬਿਸਾਲ ਹੈ ਪਾਪ ॥ ੨ ॥ ਮਿਲਹਿ ਅਹਾਰ ਬਿਖੈ ਜਿਮ ਮਾਖੀ। ਬਮਨ[10] ਕਰਾਵਹਿ ਰਹਹਿ ਨ ਰਾਖੀ[11]। ਤਜੈਂ ਗੁਰ ਕੇ ਧਨ ਕਰੈ ਦੁਰਾਵਨਿ। ਸਰਬ ਪਦਾਰਥ ਕਰੈਂ ਨਸਾਵਨਿ ॥ ੩ ॥ ਅਰੁ ਸਰੀਰ ਕੋ ਦੇ

[1]ਪੰਜ ਵਿਰੋਧੀ ਤੱਤਾਂ ਦਾ ਮੇਲ ਹੀ ਸਰੀਰ ਹੈ। [2]ਤੋਨਾ ਹੀ ਕੋਈ ਜੰਮਦਾ ਹੈ। [3]ਘਟ ਤੇ ਮਟ ਉਪਾਧੀ ਕਰ ਆਕਾਸ਼ ਵਿਕਾਰੀ ਨਹੀਂ ਹੁੰਦਾ। [4]ਪਿਛਲੇ(ਪਾਪ)।[5]ਨਾਸ਼ ਹੋ ਜਾਣਗੇ। [6]ਬਾਜ਼ਾਰ ਦਾ ਨਾਮ ਸੀ। [7]ਛਾਵੀ ਜੱਲੋ। [8]ਕੌਡੀ। [9]ਉਲਟੀ, ਕੇ। [10](ਅੰਦਰ) ਰਖੀ ਹੋਈ ਰਹਿੰਦੀ ਨਹੀਂ।

ਕਰਿ ਛੀਨ[1]–।ਯਾਂਤੇ ਨਹੀਂ ਛਪਾਇ ਪ੍ਰਬੀਨ। ਸੋ ਚਾਰਹੁੰ ਇਕ ਦਿਨ ਰਥ ਚਢੇ। ਆਇ ਦਰਸ ਹਿਤ ਆਨੰਦ ਬਢੇ ॥ ੪ ॥ਕੇਤਿਕ ਪੰਥ ਜਥਾਹੁ ਚਲਿ ਆਏ। ਨਿਕਸਜੋ ਏਕ ਸਰਪ ਅਗਵਾਏ। ਫਨ ਬਿਲੰਦ ਕੋ ਕਰਿ ਕੈ ਊਚਾ। ਸਨਮੁਖ ਰਥ ਕੈ ਆਇ ਪਹੁਚਾ॥੫॥ਕਰੀ ਅਪਰ ਦਿਸ਼ਿ ਰਥ ਤਿਸ ਹੇਰਿ। ਤਿਤ ਕੋ ਸਮੁਖ ਭਯੋ ਅਹਿ ਫੇਰ।ਮੋਹਣ ਦੇਖਿ ਉਤਰ ਤਬਿ ਪਰਜੋ। ਇਕ ਘਟ ਲੈ ਅਹਿ ਆਗੇ ਧਰਜੋ ॥੬॥ ਕਹਜੋ[2]ਦਰਸ ਗੁਰ ਕੋ ਜੋ ਚਾਹੋ।ਤੌ ਪ੍ਰਵੇਸ਼ ਕਰਿ ਇਸ ਘਟਮਾਂਹੋ'।ਪੰਨਗ ਬਰਜੋ ਬੀਚ ਤਤਕਾਲ।ਮੁਖ ਆਛਾਦ ਕਟੋਰੇ ਨਾਲ ॥੭॥ ਰਥ ਮਹਿੰ ਧਰਿ ਕਰਿ ਆਇ ਸੁਧਾਸਰ। ਪ੍ਰਥਮੈ ਭੋਗ ਕੀਨਿ ਉਤਰ ਕਰਿ। ਪੁਨਿ ਸ਼੍ਰੀ ਅਰਜਨ ਕੇ ਢਿਗ ਆਏ। ਹਾਥ ਬੰਦਿ ਕਰਿ ਮਾਥ ਨਿਵਾਏ ॥੮॥ ਕਹਜੋ ਗੁਰੂ[3]ਤੁਮ ਕੇਤਿਕ ਅਹੋ[4]? । ਦਰਸ਼ਨ ਹਿਤ ਆਏ ਸੋ ਕਹੋ' ।ਸੁਨਿ ਕੈ ਕਹਜੋ[5]ਗਰੀਬ ਨਿਵਾਜ!। ਹਮ ਚਾਰਹੂੰ ਪ੍ਰਾਪਤਿ ਭੇ ਆਜ'॥ ੯॥ਗੁਰ ਬੋਲੇ[6]ਸਿਖ ਪੰਚੋ ਏਹੁ। ਪੰਚਨਿ ਕੋ ਪ੍ਰਸਾਦਿ ਇਨ ਦੇਹੁ।ਘਟ ਮਹਿੰ ਮੇਲਿ ਸਰਪ ਜੋ ਆਨਾ।ਪੂਰਬ ਜਨਮ ਮਸੰਦ ਮਹਾਨਾ ॥੧੦॥ ਰਿਦਾ ਹੰਕਾਰ ਬਿਖੈ ਰਹਿ ਪਾਗੋ[7] । ਨਹੀਂ ਨਿਮਜੋ ਇਹ ਸਿੱਖਨਿ ਆਗੇ । ਯਾਂਤੇ ਫਨ ਊਚੋ ਗਤਿ[8] ਪਾਈ । ਅਰ ਇਨ ਗੁਰ ਕੀ ਕਾਰ ਛਪਾਈ॥ ੧੧ ॥ ਯਾਂਤੇ ਬਨਜੋ ਸਰਪ ਬਿਖਭੂਰ।ਅਬਿ ਲਜਾਵਹੁ ਹਮਰੇ ਸੁ ਹਜੂਰ'।ਸੁਨਿ ਗੁਰ ਬਾਕਉਠਾਇ ਸੁ ਲਜਾਏ।ਧਰਿ ਦਿਵਾਨਿ ਮਹਿੰ ਮੁਖ ਉਘਰਾਏ[9]॥੧੨॥ਫਨ ਉਠਾਇ ਕਰਿ ਨਿਕਸਜੋ ਬਾਹਰ। ਖਰੋ ਸਭਿਨਿ ਮਹਿੰ ਹੇਰਜੋ ਜਾਹਰ । ਗੁਰੂ ਕਹਜੋ 'ਸਰ ਅੰਮ੍ਰਿਤ ਆਨੋ[10]।ਸਭਿ ਤਨ ਪਰ ਛਿਰਕਾਵਨਿ ਠਾਨੋ' ॥ ੧੩ ॥ ਤਤਛਿਨ ਅਹਿ ਤਨ ਤਜਾਗ ਦਯੋ ਹੈ।ਰੂਪ ਪ੍ਰਕਾਸ਼ ਅਕਾਸ਼ ਗਯੋ ਹੈ । ਸ਼੍ਰੀ ਅੰਮ੍ਰਿਤਸਰ ਦਰਸ਼ਨ ਕਰੇ।ਅਨਿਕਅਘਨਿ ਕੋ ਸੋ ਨਰ ਹਰੇ॥੧੪॥ਜੋ ਸ਼ਰਧਾ ਸੰਗ ਕਰਹਿੰ ਸ਼ਨਾਨ।ਤਿਨ ਕੋ ਕਲਜੋਂ ਨ ਹੋਹਿ ਕੱਲਜਾਨ । ਫੇਸੀ ਜੋਧ ਬਿੱਪ੍ਰ ਸੰਗ ਜਾਤੀ'। ਗੁਰ ਕੀ ਸ਼ਰਨ ਜਾਨਿ ਸੁਖਦਾਤੀ॥੧੫॥ਆਏ ਚਲਿ ਸ਼੍ਰੀ ਅਰਜਨ ਪਾਸ। ਨਮੋ ਕੀਨਿ ਠਾਨੀ ਅਰਦਾਸਿ[11]।ਬਿੱਪ੍ਰ ਜਿ ਪੰਡਿਤ ਦੀਰਘ ਆਹਿੰ । ਹਮ ਕੋ ਲੇਤਿ ਨ ਪੰਗਤਿ ਮਾਂਹਿ॥੧੬॥ਬੈਠਿ ਸਭਿਨਿ ਮੈਂ ਹਮਹੁ ਸੁਨਾਯੋ।–ਜਗਤ ਗੁਰੂ ਤੁਮ ਦਿਜ ਭਨ ਪਾਯੋ। ਖੱਤ੍ਰੀ ਕੇ ਸਿਖ ਹੋਏ ਜਾਇ। ਰੀਗਾ ਅਪਰ ਜਿ

[1]ਨਾਸ਼ ਕਰ ਦਿੰਦੀ ਹੈ। [2]ਕਿਤਨੇ (ਸ਼ਿੱਖ) ਹੋ। [3]ਲਗਾ ਰਿਹਾ। [4](ਵਾਲੀ) ਹਾਲਤ। [5]ਬੋਹਲਿਆ। [6]ਸਰੋਵਰ ਤੋਂ ਅੰਮ੍ਰਿਤ ਲਿਆਓ। [7]ਬ੍ਰਹਮਣ ਜ਼ਾਤੀ ਦੇ ਜੋਧ ਨਾਲ ਫੇਸੀ।

ਕਾਂਸ਼ੀ ਥਾਇੰ॥੨੭॥ਬਿਸ਼ਨੁ ਸੁ ਮਹਾਂਦੇਵ ਪੁਰਿ[1]ਇਹੀ।ਸੋ ਤਮਾਰੋ ਤੁਮ ਸੇਵਹੁ ਨਹੀਂ।ਤੀਰਥਕ੍ਰਿੱਤਮੰ ਅੰਮ੍ਰਿਤਸਰ ਹੈ।ਸੇਵਹੁ ਤਾਂਹਿ ਲਖਜੋ ਬਹੁ ਬਰ ਹੈ॥ ੨੮॥ਬੇਦਨਿ ਬ੍ਰਹਮ ਬਾਨੀ ਕੋ ਤਮਾਰੋ।ਗੁਰਬਾਨੀ ਭਾਖਾ ਸੰਗ ਲਾਰੋ।ਜਨਮ ਅਸ਼ਟਮੀ ਅਰੁ ਸ਼ਿਵਰਾਤਿ। ਬ੍ਰਤ ਇਕਾਦਸੀ ਤਜਿ ਤੁਮ ਖਾਤਿ ॥ ੨੯ ॥ ਗਾਇੱਤ੍ਰੀ, ਤੈ ਸੰਧਯਾ, ਤਰਪਨ[2]।ਪਿੰਡ ਪਤਲ ਕਿਰਿਆ ਕਰਿ ਬਰਜਨ। ਮਿਰਤਕ ਪਾਛੈ ਕਰਿ ਅਰਦਾਸਾ।ਕਰਨੋ ਕਰਾਹੁਲੇਹੁਮੁਖ ਗ੍ਰਾਸ*॥੩੦॥ਧਾਂਤੇ ਤੁਮ ਭ੍ਰਿਸ਼ਟਿਅਥਿ ਹੋਏ।ਪੰਗਤਿ ਉਚਤ ਨਹੀਂ ਕਿਮ ਜੋਏ–।ਸ਼੍ਰੀਗੁਰ! ਤੁਮ ਸ਼ਰਨੀ ਹਮ ਪਰੇ।ਜਗਤ ਗਰਤ[3] ਤੇ ਕਾਢਨਿ ਕਰੇ ॥ ੩੧ ॥ ਜਾਤਿ ਮਾਨ ਸ਼੍ਰਿੰਖਲ ਤੇ[4] ਨਿਕਸੇ। ਸੀਤ ਪ੍ਰਸਾਦਿ ਖਾਇ ਮਨ ਬਿਗਸੇ। ਪ੍ਰਾਪਤਿ ਭਯੋ ਹਮਹਿ ਸਤਿਨਾਮੁ। ਜਮ ਸੋਂ ਰਹਜੋ ਨ ਕੈਸੇ ਕਾਮੁ॥੩੨॥ਤਉ ਜਿ ਪੰਡਿਤ ਕਰਿ ਅਪਮਾਨੇ। ਕਿਮ ਹਮ ਤਿਨ ਕੋ ਸੰਗਿ ਬਖਾਨੇਂ?'।ਸ਼੍ਰੀ ਅਰਜਨ ਸੁਨਿ ਬਾਕ ਬਖਾਨਾ। 'ਤੀਰਥ ਅੰਮ੍ਰਿਤ ਤਾਲ ਮਹਾਨਾ॥੩੩॥ ਨਗਰ ਭਯੋ ਇਹ ਏਕੰਕਾਰਾ[5]। ਬਿਧਿ ਹਰਿ ਸ਼ਿਵ ਪੁਰਿ' ਜਿਤਿਕ ਉਦਾਰਾ। ਛਿਤ ਮੰਡਲ ਕੋ ਤੀਰਥ ਸਾਰੇ। ਬਸਹਿੰ ਆਇ ਪਾਵਨਤਾ ਧਾਰੇਂ[6] ॥੩੪॥ ਇਕ ਤੋ ਜਲ ਕੋ ਤੀਰਥ ਮਹਾਂ। ਦੁਤਿਯ ਨਾਮ ਕੋ ਤੀਰਥ ਇਹਾਂ।ਬ੍ਰਹਮ ਗਿਆਨੀ ਆਦਿਕ ਬ੍ਰਹ ਸੰਤ। ਇਸ ਕੇ ਤਟ ਪਰ ਬ੍ਰਿੰਦ ਬਸੰਤਿ[7]॥੩੫॥ ਸ਼੍ਰੀ ਮੁਖ ਵਾਕ ॥

ਗੰਗਾ ਜਮਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੁਰਿ ਸਾਧੂ ਕੀ ਤਾਈ ॥ ਕਿਲ ਵਿਖ ਮੈਲ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥ ੧ ॥

---

[1]ਭਾਵ ਕਾਂਸ਼ੀ । [2]ਕੀਤਾ ਹੋਯਾ । [3]ਸੂਰਜ ਨੂੰ ਪਾਣੀ ਦੇਣਾ । [4]ਰੋਇਆ । [5]ਜਾਤੀ ਦੇ ਹੰਕਾਰ ਰੂਪੀ ਸੰਗਲ ਤੋਂ । [6]ਪਰਮੇਸ਼ੁਰ ਦਾ । [7]ਬ੍ਰਹਮਾ, ਵਿਸ਼ਨੂੰ, ਸ਼ਿਵ ਦੀਆਂ ਪੁਰੀਆਂ । [8]ਭਾਵ ਪਵਿੱਤ੍ਰਤਾ ਇੱਥੋਂ ਪ੍ਰਾਪਤ ਕਰਦੇ ਹਨ । [9]ਵੱਸਦੇ ਹਨ ।

*ਇਸ ਪ੍ਰਸੰਗ ਤੋਂ ਸਾਫ ਸਿੱਧ ਹੈ ਕਿ ਗੁਰਮਰਯਾਦਾ ਪੰਜਵੇਂ ਸਤਿਗੁਰਾਂ ਦੇ ਸਮੇਂ ਪ੍ਰਚਲਤ ਸੀ । ਤੀਰਥਾਂ, ਵੇਦਾਂ, ਬ੍ਰਤਾਂ, ਗਾਇਤ੍ਰੀ, ਸੰਧਯਾ, ਤਰਪਨ, ਪਿੰਡ ਪੱਤਲ, ਕਿਰਿਆ ਆਦਿ ਦਾ ਸਿੱਖਾਂ ਵਿਚ ਤਿਆਗ ਹੋ ਚੁਕਾ ਸੀ। ਮਿਰਤਕ ਦੇ ਮਗਰੋਂ ਅਰਦਾਸ ਕਰਕੇ ਕੜਾਹ ਪ੍ਰਸ਼ਾਦ ਵਰਤਾ ਕੇ ਰਲ਼ਾ ਤੇ ਟਿਕਦੇ ਸਨ । ਭਾਈ ਸੰਤੋਖ ਸਿੰਘ ਜੀ ਨੇ ਇਹ ਵਾਰਤਾ ਸਿੰਘ ਸਭਾ ਦੀ ਉਤਪਤੀ ਤੋਂ ਬਹੁਤ ਵਰਹੇ ਪਹਿਲੇਂ ਲਿਖੀ ਹੈ, ਫਿਰ ਕਵਿ ਜੀ ਨੇ ਇਹ ਪ੍ਰਸੰਗ ਭਾਈ ਮਨੀ ਸਿੰਘ ਜੀ ਦੀ ਰਚੀ ਯਾਰਵੀਂ ਵਾਰ ਦੀ ਟੀਕਾ (ਸਿੱਖਾਂ ਦੀ ਭਗਤਮਾਲ) ਤੋਂ ਲਏ ਹਨ ਜੋ ਉਨ੍ਹਾਂ ਤੋਂ ਬਹੁਤ ਪਹਿਲੇ ਲਿਖੇ ਗਏ ਸਨ । ੧੮੬੪ ਦਾ ਨੁਸਖ਼ਾ ਲਿਖਤੀ ਅਸਾਂ ਦੇਖਿਆ ਹੈ। ਇਸ ਤਰ੍ਹਾਂ ਸਿੰਘ ਸਭਾ ਦੀ ਉਤਪਤੀ ਤੋਂ ਸਠ ਸੱਤਰ ਸਾਲ ਪਹਿਲੇ ਇਹ ਖਿਆਲ ਸਿੱਖਾਂ ਦੀ ਕਲਮ ਤੋਂ ਲਿਖੇ ਥੀ ਜਾ ਚੁਕੇ ਸਨ ।

ਚੌਪਈ ॥ ਗਨ ਅਘ ਕਰਿ ਪ੍ਰਾਨੀ ਜੋ ਮੱਜਤਿ। ਤੀਰਥ ਮਹਾਂ ਬਿਖੈ ਸਭਿ ਤੱਜਤਿ। ਪਾਪਨਿ ਤੇ ਆਕੁਲ ਹੁਇ ਆਵਤਿ। ਇਹਾਂ ਧੁਰ ਸੰਤਨ ਕੀ ਪਾਵਤਿ॥੨੬॥ਕਥਾ ਕੀਰਤਨ ਸੁਨਿ ਕਰਿ ਤਥਿ ਹੀ।ਤੀਰਥ ਗਨ ਪਾਵਨ ਹੁਇਂ ਸਭਿ ਹੀ'। ਸਿਖਨਿ ਬੂਝਨੋ 'ਜਗ ਮਹਿ ਜੋਵੈ[1]। ਜਲ ਸੋਂ ਮਲਿ ਕਰਿ ਮਲ ਕੋ ਖੋਵੈਂ॥੨੭॥ ਚਰਨ ਧੁਰ[2] ਤੇ ਮਲ ਕਿਮ ਜਾਵੈ?'। ਸੁਨਿ ਸਤਿਗੁਰ ਦ੍ਰਿਸ਼ਟਾਂਤ ਬਤਾਵੈਂ। ਸੱਜੀ ਸਾਬਣ ਮਲ ਹੀ ਹੋਵੈਂ। ਤਿਨ ਤੇ ਮਲ ਬਸਤ੍ਰਨਿ ਕੀ ਧੋਵੈਂ ॥੨੮॥ ਤਿਮ ਸੰਤਨਿ ਪਦ ਰਜ[3] ਅਤਿ ਪਾਵਨ। ਹੈ ਸਮਰਥ ਗਨ ਪਾਪ ਨਸਾਵਨਿ। ਤਿਮ ਗੁਰ ਸ਼ਬਦ ਸ੍ਰਵਨ ਧੁਨਿ ਪਰੇ। ਪ੍ਰੇਮਾ ਭਗਤਿ ਉਪਾਵਨਿ ਕਰੇ ॥ ੨੯ ॥ ਸਭਿ ਥਲ ਜਲ ਕੋ ਤੀਰਥ ਅਹਾ। ਅਧਿਕ ਨਾਮ ਕੋ ਤੀਰਥ ਇਹਾਂ।ਥਿਚ ਜਹਾਜ ਸਮ ਸ਼੍ਰੀ ਹਰਿਮੰਦਿਰ।ਜਿਸ ਮੋ ਨਾਮ ਮੁਹਾਣਾ[4] ਸੁੰਦਰ ॥੩੦॥ਸ਼ਿਵ ਸਿਰ ਤੇ ਗਿਰਿ ਗੰਗ ਪ੍ਰਵਾਹੁ। ਮਿਲੈ ਪ੍ਰਚਾਵਤਿ[5] ਸਾਗਰ ਮਾਂਹੁ। ਤਿਮ ਗੁਰ ਮੁਖ ਤੇ[6] ਨਿਕਸੀ ਬਾਨੀ। ਪਠਹਿ ਬਿਚਾਰਿ ਕਮਾਇ ਜੁ ਪ੍ਰਾਨੀ ॥ ੩੧ ॥ ਸੋ ਪ੍ਰਭੁ ਕੇ ਪਗ ਸੰਗ ਮਿਲਾਵਤਿ। ਬਹੁਰ ਬ੍ਰਹਮ ਮਹਿ ਮਿਲਿਬੋ ਪਾਵਤਿ। ਦੋਨਹੁ ਤੀਰਥ ਇਹਾਂ ਬਿਸਾਲੇ। ਜਨ ਕੋ ਕਰਹਿਂ ਨਿਹਾਲ ਸੁਖਾਲੇ॥੩੨॥ਬਿਸ਼ਨੁਰੂਪ ਬਨਿ ਪੁਰਖ ਅਕਾਲਾ। ਕਰੈ ਸ੍ਵਾਸ ਤੇ ਬੇਦ ਬਿਸਾਲ।ਦ੍ਵਾਦਸ਼ ਮਹਾਂ ਵਾਕ*ਕੋ ਪਾਇ। ਕਮਲਾਸਨ ਬਿਸਤਾਰ ਉਪਾਇ॥੩੩॥ਬਹੁਰ ਬਜਾਸ ਨੇ ਬਹੁ ਬਿਸਤਾਰੇ।ਜੋ ਪਰਿਵਰਤਿ ਭਏ ਜਗ ਸਾਰੇ। ਤਿਸੀ ਅਕਾਲ ਪੁਰਖ ਤਨ ਥਿਓ।ਸੰਤ ਰੂਪ ਸ਼੍ਰੀ ਨਾਨਕ ਭਏ ॥ ੩੪ ॥ ਕਲਿ ਕੇ ਜੀਵ ਉਧਾਰਨਿ ਕਾਰਨਿ। ਕਰੇ ਬੇਦ ਤੇ ਸ਼ਬਦ ਉਚਾਰਨਿ†। ਸਮਝਹਿ ਨਰ ਮਤਿਮੰਦ ਸੁਖਾਰੇ। ਕਰਿ ਉਪਦੇਸ਼ ਕਰੋਰਹੁ ਤਾਰੇ॥੩੫॥ ਸੰਜਮ ਸੋਂ ਅਹਾਰ ਨਿਤ ਕਰਿਬੋ। ਇਹੁ ਇਕਾਦਸ਼ੀ ਸਿਖ ਬ੍ਰਤ ਧਰਿਬੋ। ਪੰਦ੍ਰਹਿ ਦਿਵਸਨਿ ਮਹਿ ਸੋ[7] ਆਵੈ। ਸੋ ਸਿੱਖਨਿ ਕੋ ਨਿਤਪ੍ਰਤਿ ਭਾਵੈ ॥ ੩੬ ॥ ਸ਼੍ਰੀ ਨਾਮਦੇਵ ਵਾਕ ॥

ਰਾਮ ਸੰਗਿ ਨਾਮ ਦੇਵ ਜਨ ਕਉ ਪ੍ਰਤਗਿਆ ਆਈ ॥ ਏਕਾਦਸੀ ਬ੍ਰਤੁ ਰਹੈ

[1]ਦੇਖੀਦਾ ਹੈ। [2]ਚਰਣ ਧੁੜ। [3]ਮਲਾਹ। [4](ਜੋ ਆ) ਮਿਲੇ (ਤਿਸਨੂੰ) ਪਹੁੰਚਾਂਵਦੀ ਹੈ। [5]ਗੁਰਾਂ ਦੇ ਮੁਖਾਰਵਿੰਦ ਤੋਂ। [6]ਭਾਵ ਇਕਾਦਸ਼ੀ। *ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਃ ਅਧਜਾਯ ੫੨ ਅੰਕ ੩੫ ਦੀ ਹੇਠਲੀ ਟੂਕ। †ਗੁਰਬਾਣੀ ਵੇਦਾਂ ਦਾ ਟੀਕਾ ਨਹੀਂ ਹੈ, ਦੇਖੋ ਰਾਸ ੩ ਦੇ ਅੰਸੂ ੪੧ ਵਿਖੇ ਅੰਕ ੧੨ ਤੇ ੫੦ ਦੀਆਂ ਹੇਠਲੀਆਂ ਟੂਕਾਂ।

ਕਾਹੇ ਕਉ ਤੀਰਥਿ ਜਾਈਂ ॥ ੧ ॥

ਚੌਪਈ ॥ ਬਿੱਪ੍ਰ ਜਾਤਿ ਤਨ ਕੇ ਅਭਿਮਾਨੀ[1]। ਗੁਰਸਿੱਖ ਹੋਵਤਿ ਆਤਮ ਗਯਾਨੀ। ਧਰਹਿਂ ਅਹੈਂ ਤਨ ਸੇ ਚੈਡਾਲ। ਪ੍ਰੀਤਿ ਚਰਮ ਚਰਬੀ ਕੇ ਨਾਲ ॥ ੩੭ ॥ ਸੋ ਬ੍ਰਹਮਨ ਜਿਨ ਬ੍ਰਹਮ ਪਛਾਨਸੋ। ਸਭਿ ਘਟ ਮਹਿਂ ਇਕ ਪੂਰਨ ਜਾਨਸੋ।–ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥ ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੇ– ॥ ੩੮ ॥ ਹਾਡ ਚਰਮ ਮਿਜ[2] ਸ਼ੋਨਤ ਮਾਸ। ਧਰਹਿ ਪ੍ਰੀਤਿ, ਚੈਡਾਲ ਅਵਾਸ[3]। ਤੁਮ ਬ੍ਰਹਮਣ ਹੋ ਬ੍ਰਹਮ ਪਛਾਤਾ। ਨਿਜ ਸਰੂਪ ਕੇ ਨਿਤ ਰੰਗ ਰਾਤਾ ॥ ੩੯ ॥ ਤਰਪਨ ਪਿੰਡ ਪੱਤਲ ਗਾਇੱਤ੍ਰੀ। ਪਿਤਰ ਲੋਕ ਪ੍ਰਾਪਤਿ ਪਾਵਿੱਤ੍ਰੀ[4]। ਤੁਮ ਸਤਿਨਾਮ ਜਪਹੁ ਸੁਖ ਰਾਸ। ਪਹੁੰਚਹੁ ਵਾਹਿਗੁਰੂ ਪਗ ਪਾਸ ॥ ੪੦ ॥ ਪਿਤਰਲੋਕ ਸਿਖ ਬਾਂਛਤਿ ਨਾਂਹੀ। ਅਬਿਨਾਸ਼ੀ ਨਿਜ ਰੂਪ ਸਮਾਹੀ। ਜਿਮ ਸਭਿ ਛਿਤ ਕੋ ਨ੍ਰਿਪਤਿ ਪ੍ਰਪੰਨਾ[5]। ਏਕ ਗ੍ਰਾਮ ਤੇ ਹੈ ਨ ਪ੍ਰਸੰਨਾ॥੪੧॥ਜੋ ਗਰੀਬ ਲੈ ਬਹੁ ਹਰਖਾਵੈ। ਤਿਮ ਨਰਕੀ[6] ਪਿਤਰਨ ਪੁਰਿ ਪਾਵੈ। ਗੁਰ ਕੇ ਸਿੱਖ ਸੁਰਗ ਨਹਿਂ ਬਾਂਛੈ। ਬ੍ਰਹਮ ਰੂਪ ਪ੍ਰਾਪਤਿ ਜੋ ਆਛੈ[7]॥ ੪੨॥ਸ਼੍ਰੀ ਅਰਜਨ ਤੇ ਨਿਰਨੇ ਸੁਨਿ ਕਰਿ।ਭਏ ਪ੍ਰਸੰਨ ਨ੍ਰਿਸੰਸੈ ਦਿਜਬਰ। ਗੁਰ ਨਿਸ਼ਚੇ ਤੇ ਲਹਿ ਬ੍ਰਹਮ ਗਯਾਨ। ਜਾਤਿ ਪਾਤਿ ਕੀ ਤਜਾਗੀ ਆਨ॥ ੪੩॥ਜਾਤਿ ਕਾਨ ਗਾਢੀ ਪਗ ਬੇਰੀ। ਬੰਧੇ ਦੁਖ ਪ੍ਰਾਪਤਿ ਬਹੁਬੇਰੀ। ਬਿਨ ਗੁਰ ਕਰੁਨਾ ਛੂਟਤਿ ਨਾਂਹੀ। ਪਚੇ ਪਰਹਿਂ ਪਰਵਾਰਨਿ ਮਾਂਹੀ ॥ ੪੪ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸਿੱਖਨਿ' ਪ੍ਰਸੰਗ ਕਥਨੰ ਨਾਮ ਸਪਤਮੀ ਅੰਸੁ ॥ ੭੦ ॥

੬੧. [ਧੁੱਟੇ ਜੋਧਾ ਆਦਿ ਸਿੱਖਾਂ ਪ੍ਰਤੀ ਉਪਦੇਸ਼]।

ਦੋਹਰਾ॥ ਧੁੱਟੇ ਜੋਧਾ ਜਾਮ*ਦੈ ਸ਼੍ਰੀ ਅਰਜਨ ਢਿਗ ਆਇ।ਕਰਿ ਬੰਦਨ ਬੈਠੇ ਤਬੈ ਬੂਝੇ ਸਹਿਜ ਸੁਭਾਇ ॥੧॥ ਚੌਪਈ॥'ਸ਼੍ਰੀ ਗੁਰ[8]ਇਮ ਹੈ ਹੁਕਮ ਤੁਮਾਰੋ। –ਮਨ ਇਕਾਗ੍ਰ ਕਰਿ ਭਜਨ ਸੁਧਾਰੋ–। ਕਰਿ ਹਾਰੇ ਹਮ ਅਨਿਕ ਉਪਾਇ। ਨਹੀਂ ਇਕਾਗਰਤਾ ਮਨ ਪਾਇ'॥੨॥ ਸੁਨਿ ਸਤਿਗੁਰ ਕਹਿ ਉੱਤਰ ਤਿਨ ਕੋ। 'ਪ੍ਰਥਮ ਨ ਲਖਹੁ ਸੁਭਾਵ ਜਿ ਮਨ ਕੋ। ਲਗੋ ਪਛਾਨਨਿ ਅਬਿ ਗਤਿ ਅੰਤਰਿ[9]। ਇਸੀ ਜਤਨ ਮਹਿਂ ਰਹੋ ਨਿਰੰਤਰ ॥ ੩ ॥ ਨਿਕਸਹਿ ਮਨ ਪੁਨ ਜੋਰਹੁ[10] ਆਨਿ। ਪੁਨ ਪੁਨ ਰੋਕਹੁ ਬਨਿ ਸਾਵਧਾਨ। ਸਹਿਜ ਸੁਭਾਇਕ

---

[1]ਹੰਕਾਰੀ ਹੁੰਦੇ ਹਨ। [2]ਮਿੱਝ। [3]ਉਹ ਵੇਭ੍ਰਾਲ ਘਰ ਦਾ ਹੈ। [4]ਪਵਿੱਤ੍ਰ ਪਿਤਰ ਲੋਕ ਨੂੰ ਪ੍ਰਾਪਤ ਕਰਦੀ ਹੈ। [5]ਜਿਵੇਂ ਸਾਰੀ ਪ੍ਰਿਥਵੀ ਦੇ ਰਾਜ ਪਦ ਨੂੰ ਪ੍ਰਾਪਤ ਹੋਇਆ ਰਾਜਾ, ਭਾਵ ਚੱਕ੍ਰਵਰਤੀ ਰਾਜਾ। [6]ਨਰਕੀ (ਪੁਰਸ਼)। [7]ਨਹੀਂ ਸੀ ਜਾਣਦੇ। [8](ਅੰਦਰ=) ਦਿਲ ਦੀ ਹਾਲਤ। [9]ਜੋੜੋ (ਨਾਮ ਵਿਚ)। *ਪਖ–ਸ਼ੁਦ। ੧੧ ਵੀਂ ਵਾਰ ਵਿਚ 'ਜੋਧਾ ਤੇ ਜਾਮ੍ਹ ਧੁੱਟੇ' ਲਿਖਿਆ ਹੈ।

[1]ਥਿਰਤਾ ਹੋਇ।ਪਾਵਹੁ ਸ਼ੋਧ ਕਸ਼ਟ ਗਨ ਖੋਇ'॥੪॥ਸੁਨਿ ਉਪਦੇਸ਼ ਜਤਨ ਤਿਮ ਠਾਨਾ।ਸੋ ਪ੍ਰਾਪਤਿ ਹੋਏ ਕੱਲਜ਼ਾਨਾ। ਮੰਢ ਕੇ ਸੰਗ ਪਿਰਾਣਾ ਆਧੋ। ਸਤਿਗੁਰ ਆਗੇ ਸੀਸ ਨਿਵਾਧੋ ॥ ੫॥ 'ਦਿਹੁ ਉਪਦੇਸ਼ ਹੋਹਿ ਕਲਜ਼ਾਨੇ'। ਸ਼੍ਰੀ ਮੁਖ ਤੇ ਸ਼ੁਭ ਵਾਕ ਬਖਾਨੇ। 'ਸਰਵਰ ਕੇ ਮੁਰੀਦ ਤੁਮ ਦੋਊ। ਸਿੱਖੀ ਕਠਨ ਕਮਾਇ ਨ ਸੋਊ''॥੬॥ਕਹਨਿ ਲਗੇ 'ਤੁਮ ਦਰਸ਼ਨ ਭਯੋ। ਤਬਿ ਤੇ ਹਮਰੋ ਮਨ ਫਿਰਿ ਗਯੋ। ਹਿੰਦੂ ਜਨਮ ਹਮ ਤੁਰਕ ਮਨਾਵੈਂ। ਗਯੋ ਧਰਮ ਪਰਲੋਕ ਗਵਾਵੈਂ'॥੭॥ਸੁਨਿ ਗੁਰ ਕਹਯੋ'ਜਾਹੁ ਨਿਜ ਧਾਮ। ਪੂਥਮ ਢਾਹੁ ਸੁਲਤਾਨ ਮੁਕਾਮ। ਪੁਨ ਆਵਹੁ ਹਮ ਸਿੱਖ ਬਨਾਵੈਂ। ਸ਼ੁਭ ਅਪਨੋ ਉਪਦੇਸ਼ ਬਤਾਵੈਂ'॥੮॥ਸੁਨਤਿ ਜਾਇ ਤਿਸ ਥਾਨ ਬਿਦਾਰਾ[2]। ਗੁਰ ਢਿਗ ਆਇ ਪ੍ਰਸੰਗ ਉਚਾਰਾ। ਸ਼੍ਰੀ ਮੁਖ ਤੇ ਸੇਵਾ ਫੁਰਮਾਈ। 'ਮੰਢ ਵਹਿਰ ਤੇ ਈਂਧਨ ਲਜ਼ਾਈ ॥੯॥ ਤੂੰ ਚੁੱਲ੍ਹੇ ਝੋਕਨਿ ਪਰ ਰਹੋ। ਇਹ ਸਿੱਖਨਿ ਕੀ ਸੇਵਾ ਲਹੋ। ਅੰਤਹਿਕਰਨ ਸ਼ੁੱਧ ਹੁਇ ਜਬੈ। ਹਮ ਉਪਦੇਸ਼ ਬਤਾਵਹਿਂ ਤਬੈ ॥ ੧੦॥ ਨਿਤ ਗੁਰ ਸ਼ਬਦ ਸੁਨਹੁ ਮਨ ਲਾਇ। ਕਥਾ ਕੀਰਤਨ ਹੁਇ ਜਿਸ ਥਾਇਂ। ਸਿੱਖਨਿ ਜੂਠੇ ਬਾਸਨ ਜੋਇ। ਕਰਹੁ ਪਖਾਰਨਿ ਮਾਵਨਿਸੋਇ' ॥ ੧੧॥ ਸੁਨਿ ਕਰਿ ਸੇਵ ਲਗੇ ਹਰਖਾਇ। ਚਿਰੰਕਾਲ ਗੁਰ ਸੰਗਤਿ ਪਾਇ। ਭਯੋ ਪਿਰਾਣਾ ਸਿੱਧ ਬਿਸਾਲਾ। ਬ੍ਰਹਮ ਗਯਾਨ ਲਹਿ ਸਦਾ ਸੁਖਾਲਾ॥੧੨॥ ਅੰਤ ਪ੍ਰਯੰਤ ਰਹਯੋ ਗੁਰ ਤੀਰ। ਸੇਵੇ ਸ਼੍ਰੀ ਹਰਿ ਗੋਵਿੰਦ ਧੀਰ। ਕਥਾ ਮੰਢ ਕੀ ਅਪਰ ਸਥਾਨ।ਬਰਨਨਿ ਕਰੀ* ਸੁਨਹੁ ਸਿਖ ਕਾਨ॥੧੩॥ ਹਮਜ਼ਾ ਜੱਜਾ[3] ਮਿਲਿ ਜੁਗ ਭ੍ਰਾਤ। ਬਾਲਾ[4] ਮਰਵਾਹਾ[5] ਵੱਖਯਾਤ। ਅਪਰ ਓਹਰੀ[6] ਨਾਨੋ[7]ਆਧੋ। ਸੁਰੀ ਹੁਤੋ ਚੌਧਰੀ[8] ਗਾਧੋ ॥ ੧੪ ॥ ਸ਼੍ਰੀ ਅਰਜਨ ਕੇ ਪਹੁੰਚੇ ਪਾਸ। ਬੰਦਨ ਕਰਿ ਭਾਖੀ ਅਰਦਾਸ। 'ਗੁਰੂ ਗ਼ਰੀਬ ਨਿਵਾਜ ਮਹਾਨਾ !। ਖੀਚ ਪੁਰਾਨ ਸੁਨਯੋ ਹਮ ਕਾਨਾ॥੧੫॥–ਕਾਸ਼ੀ ਕੇਰ ਮਹਾਤਮ ਭਾਰੇ। ਮਰੇ ਤਹਾਂ ਮੁਕਤੀ ਲੈ ਸਾਰੇ। ਸ਼ਿਵ ਕੇ ਨਿਕਟ ਵਾਸ ਕੋ ਪਾਵੈ। ਜਨਮ ਮਰਨ ਕੋ ਕਸ਼ਟ ਮਿਟਾਵੈ–॥ ੧੬ ॥ ਆਪ ਸੁਧਾਸਰ ਮਹਿਮਾ ਭਾਖੀ। ਸ੍ਰੀ ਗ੍ਰੰਥ ਸਾਹਿਬ†ਮਹਿ ਰਾਖੀ। ਕਹੋ ਮਹਾਤਮ,ਹੈ ਇਸ ਜੈਸੇ[9]।ਨਿਰਨੇ ਕਰਹੁ ਲਹੈਂ ਸਿਖ ਤੈਸੇ' ॥ ੧੭ ॥ ਸ਼੍ਰੀ ਅਰਜਨ ਜੀ ਸੁਨਤਿ ਵਖਾਨਾ। 'ਤੀਰਥ ਰਚਨਿ

[1]ਕਮਾ ਨਹੀਂ ਹੋਣੀ। [2]ਢਾਹਿਆ। [3]ਨਾਮ। [4]ਜਾਤ ਹੈ। [5]ਸੂਰੀ ਚਉਧਰੀ। [6]ਜੈਸੇ ਇਸਦਾ ਹੈ।
*ਦੇਖੋ ਦੂਜੀ ਰਾਸ, ਅੰਸੂ ੪੭ ਤੇ ੪੮। †ਪਾ:–ਸ਼੍ਰੀ ਸਾਹਿਬ ਸਬਦੋਂ।

ਸੁਧਾਸਰ ਠਾਨਾ। ਇਸ ਕੇ ਗਿਰਦੇ ਦ੍ਵਾਦਸ਼ ਕੋਸ। ਤੀਰਥ ਤੀਨ ਲੋਕ ਕੇ ਜੋ ਸੁ[1] ॥ ੧੮ ॥ ਕਲਿਯੁਗ ਤੇ ਧਰਿ ਕਰਿ ਉਰ ਤ੍ਰਾਸ। ਸਗਰੇ ਆਵਹਿੰ ਕਰਹਿੰ ਨਿਵਾਸ। ਸਭਿ ਕੋ ਫਲ ਇਸ ਥਲ ਤੇ ਹੋਇ। ਬਾਸ ਕਰਹਿੰ ਇਹ ਠਾਂ ਨਰ ਜੋਇ ॥ ੧੯ ॥ ਬੀਚ ਬਨਜੋ ਸੁੰਦਰ ਹਰਿਮੰਦਿਰ। ਨਿਸ ਦਿਨ ਮੱਤਿਨਾਮ ਜਿਸ ਅੰਦਰਾਸ਼੍ਰੀ ਗੁਰ ਕੀ ਬਾਣੀ ਸ਼ੁਭ ਰਹੈਂ। ਜਿਸ ਮਹਿੰ ਨਾਮ ਮਹਾਤਮ ਧਰੈਂ*॥ ੨੦ ॥ ਨਾਮ ਰੁ ਨਾਮੀ ਭੇਦ ਨ ਕੋਈ। ਯਾਂਤੇ ਬਾਸ ਪ੍ਰਮੇਸ਼ੁਰ ਹੋਈ। ਜਿਮ ਗੰਗਾ ਮਹਿੰ ਮੁਖ ਹਰਿਦ੍ਵਾਰ। ਤਿਮ ਹਰਿ ਪੌਰ[2] ਇਹਾਂ ਨਿਰਧਾਰ॥੨੧॥ਨਿਰਗੁਣ ਰੂਪ ਨਾਮ ਬ੍ਰਹਮ ਗਯਾਨ[3]।ਸਗੁਨ ਸਰੂਪ[4] ਆਪ ਭਗਵਾਨ। ਦੋਨਹੁੰ ਬਾਸ ਕਰਹਿੰ ਜਬਿ ਇਸਮੈਂ। ਮੱਜਿਤ ਦਰਸਤਿ ਅਘ ਰਹਿ ਕਿਸ ਮੈਂ? ॥੨੨॥ ਦਿਨਪ੍ਰਤਿ ਬਸਹਿ ਬਧਹਿ ਅਧਿਕਾਇ। ਲਛਮੀ ਸ਼ਰਨ ਬਸਹਿ ਇਸ ਆਇ। ਜਹਿ ਸ਼੍ਰੀ ਕਰਤਾ ਪੁਰਖ ਅਕਾਲ। ਬਿਧਿ ਸ਼ਿਵ ਬਸਹਿੰ ਪ੍ਰਭੂ ਕੇ ਨਾਲ ॥੨੩॥ਪੁਨ ਸੁਰ ਐਸੋ ਕੋਇ ਨ ਅਹੈ। ਆਨਿ ਇਹਾਂ ਨਹਿੰ ਬਾਸੋ ਲਹੈ। ਹਰਿ ਕੇ ਨਿਕਟ ਅਧਿਕ ਫਲ ਸਾਰੇ। ਅਪਰ ਨ ਕੋ ਸਮਤਾ ਇਸ ਧਾਰੈ[5]॥੨੪॥ ਹਰਿ ਮੰਦਿਰ ਮਹਿੰ ਨਿਤ ਸੱਤਿਨਾਮੁ। ਸਿਮਰਹਿ ਸੁਨਹਿ ਸੁ ਮਨ ਬਿਸਰਾਮ[6]। ਕਰਤਿ ਪ੍ਰੇਮ ਕੋ ਛੇਮ ਲਹੈ ਗੋ।ਬ੍ਰਹਮ ਗਯਾਨ ਤੇ ਕਸ਼ਟ ਦਹੈਂਗੋ॥੨੫॥ਤੀਨਹੁੰ ਤਾਪ ਨਿਵਾਰਨਿ ਕਰੈਂ।ਅੰਤਹਕਰਨ ਮਹਾਂ ਮਲ ਹਰੈਂ। ਬ੍ਰਹਮ ਗਯਾਨ ਕੋ ਲਹਿੰ ਨਿਸ਼ਕਾਮ। ਪੁਰਹਿੰ ਕਾਮਨਾ ਜੋ ਸਹਿਕਾਮ ॥੨੬ ॥ ਅੰਮ੍ਰਿਤਸਰ ਪਰਕਰਮਾਂ ਮਾਂਹਿ। ਪਗ ਪਗ ਮਹਿੰ ਸੌ ਤੀਰਥ ਆਹਿ।ਸੁਖਮ ਰੂਪ ਧਾਰਿ ਤਟ ਰਹੈਂ।ਨਿਜ ਨਿਜ ਪਾਵਨਤਾ ਕੋ ਚਹੈਂ॥੨੭॥

ਕਾਲਾ ਸਿੱਖ ਮੇਹਰਾ ਔਰ। ਸਣੇ ਨਿਹਾਲੂ ਰਹਿੰ ਗਿਰ ਠੌਰ[7]। ਸੋ ਬੰਦਨ ਕਰਿ ਬੈਠੇ ਪਾਸ। ਸੁਨਿ ਪ੍ਰਸੰਗ ਕੋ ਬਾਕ ਪ੍ਰਕਾਸ਼॥੨੮॥'ਕਹੋ ਪ੍ਰਭੂ ਕਰਿ ਸੰਸੋ ਹਾਨੀ। ਬਸਹਿੰ ਤਾਮਸੀ ਇਹਾਂ ਜਿ ਪ੍ਰਾਨੀ। ਕਰਹਿੰ ਪਾਪ, ਨਹਿੰ ਅਦਬ ਰਖੰਤੇ। ਸੋ ਕਿਸਬਿਧਿ ਕੀ ਗਤੀ ਲਹੰਤੇ?'॥੨੯॥ਸ਼੍ਰੀ ਮੁਖ ਤੇ ਫੁਰਮਾਵਨਿ ਕੀਨਿ।'ਬਸਹਿੰ ਜਿ ਮਹਿਮਾ ਨਹਿੰ ਮਨ ਚੀਨਿ। ਠਾਨਹਿੰ ਪਾਪ, ਨ

---

[1]ਜੋ ਹੈਨ। [2]ਹਰਕੀ ਪੌੜੀ। [3]ਬ੍ਰਹਮ ਗਿਆਨ (ਦੀ ਪ੍ਰਾਪਤੀ ਦਾ ਕਾਰਨ) ਨਿਰਗੁਣ ਰੂਪ ਨਾਮ। [4]ਭਾਵ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ। [5]ਹੋਰ ਕੋਈ ਬਰਾਬਰੀ ਇਸਦੀ ਨਹੀਂ ਰੱਖਦਾ। [6]ਮਨ ਟਿਕ ਜਾਂਦਾ ਹੈ। [7]ਪਹਾੜਾਂ ਵਿੱਚ ਰਹਿੰਦੇ ਸਨ।

*ਪਾ:—ਜਿਸਤੇ ਨਾਮ ਮਹਾਤਮ ਕਰੈਂ।

ਜਾਨਹਿੰ ਮੂਢ। ਸੁਨਹਿੰ ਨ ਸੱਤਿਨਾਮ ਬਹੁਰੂਢ ॥੩੦॥ ਤ੍ਰਿਗਧ ਜੋਨਿ[1]ਮਰਿ ਇਹਠਾਂ ਪਾਵੈਂ।ਕੂਕਰ ਕਾਕ, ਕੂੰਛ,ਬਨਿਜਾਵੈਂ।ਮੂਖਕ,ਸਰਪ ਬਨਹਿੰ ਅਘ ਭੋਗਹਿੰ।ਪੁਨ ਨਰ ਇਸ ਥਲ ਬਨਹਿੰ ਅਰੋਗਹਿੰ[2] ॥੩੧॥ਪੁਨ ਭਗਤੀ ਕੋ ਪ੍ਰਾਪਤ ਸੋਇ।ਛੁਟਹਿ ਚੁਰਾਸੀ, ਗੌਨ ਨ ਹੋਇ'। ਸੁਨਿ ਸਭਿ ਸਿੱਖਨਿ ਸੀਸ ਨਿਵਾਯੋ। 'ਧੰਨ ਗੁਰੂ ਤੀਰਥ ਪ੍ਰਗਟਾਯੋ' ॥੩੨॥ ਦੋਹਰਾ ॥ ਕਾਲੌ ਸੀ ਬਡ ਸੂਰਮਾ ਕੱਕਾ ਜਿਸ ਕੀ ਜਾਤਿ। ਸ਼੍ਰੀ ਅਰਜਨ ਕੋ ਨਮੋ ਕਰਿ ਬੂਝਤਿ ਭਯੋ ਬ੍ਰਿਤਾਂਤ ॥੩੩॥ਚੌਪਈ। 'ਮਰਹਿ ਜੁੱਧ ਮਹਿੰ ਜੋਧਾ ਜੋਇ। ਕੌ ਪਦ ਤਿਸ ਕੌ ਪ੍ਰਾਪਤਿ ਹੋਇ?।ਕਹਾਂਜਾਇ ਸੁਖ ਕੇਤਿਕ ਪਾਵੈ?'।ਸੁਨਿ ਸ਼੍ਰੀ ਮੁਖ ਤੇ ਤਾਂਹਿ ਬਤਾਵੈਂ॥੩੪॥'ਧਰਮ ਬੀਰਤਾ ਜਿਸਨੇ ਧਾਰਾ।ਨ੍ਹਿਭੈ ਰਹਿਨ ਸੰਗ੍ਰਾਮ ਮਝਾਰਾ ।–ਜੀਤਨੋ ਸ਼ੱਤ੍ਰੂ ਚਹਤਿ ਚਿਤ ਮਰਨੋ। ਮਰਤਿ ਜਿ ਸੱਤਿਨਾਮ ਉਰ ਧਰਨੋ ॥੩੫॥ ਪ੍ਰਾਪਤਿ ਹੋਤਿ ਪਰਮਗਤਿ ਸੋਇ। ਜਨਮ ਜਨਮ ਕੇ ਪਾਪਨਿ ਖੋਇ। ਬਿਨ ਸਿਮਰਨ ਰਿਸੁ ਰਿਪੁ ਪਰ ਧਾਰਿ।ਮਾਰਿ ਮਾਰਿ ਮੁਖ ਕਰਤਿ ਉਚਾਰਿ॥ ੩੬॥ਬਿਨਾਂ ਤ੍ਰਾਸ ਤੇ ਤਨ ਤਜਿ ਦੇਤਿ।ਹਤਿ ਸ਼ਸਤ੍ਰ ਪਰਹਿ ਰਣਖੇਤ। ਜੋਗੀ ਸਮ ਭੇਦੈ ਰਵਿ ਮੰਡਲ। ਪੁਨ ਪਹੁੰਚਹਿ ਜਹਿੰ ਬਸਹਿ ਅਖੰਡਲ[3]॥ ੩੭॥ ਗਨ ਬਿਰੈਗਨਾ[4]ਸੇਵਤਿ ਆਇ। ਬਿਬਧ ਬਿਧਿਨਿ ਕੇ ਬਿਬਧ ਜਿ ਖਾਇੰ[5]।ਚਾਮੀਕਰ ਕੇ ਮੰਦਰ ਬੀਚ।ਰਾਗ ਸੁਨਾਵਹਿੰ ਬਹੁ ਸੁਖ ਸੀਚ[6]॥੩੮॥ ਇੱਤ੍ਯਾਦਿਕ ਸੁਖ ਅਨਿਕ ਪ੍ਰਕਾਰ। ਸੁਰਤਨ ਹੈ ਰਹਿੰ ਸ੍ਵਰਗ।ਮਝਾਰ।ਧਰਮ ਬਚੇ ਇਹ ਆਯੁਧਧਾਰੀ'। ਨਹਿੰ ਸ਼ੱਤ੍ਰੂਨ ਦਿਖਾਇ ਪਿਛਾਰੀ ॥੩੯॥ ਦੋਨਹੁ ਲੋਕ ਸੂਰ ਭੁਜਤਰੈ[7]।ਜੀਤਹਿ, ਪ੍ਰਿਥਵੀ ਰਾਜ ਸੁ ਕਰੈ।ਮਰੈ, ਸ੍ਵਰਗ ਕੇ ਸੁਖ ਕੌ ਪਾਵਹਿ ।ਚਾਮੀਕਰ ਕੇ ਸਦਨ ਬਸਾਵਹਿ॥੪੦॥ਰੁਚਿਰ ਪ੍ਰਯੰਕਨਿ ਸੇਜ ਸੁਖਾਲੇ। ਭੋਗੈ ਭੋਗ ਅਨੰਦ ਬਿਸਾਲੇ*।ਇਮ ਜਾਨਹੁ ਜੋਧਾ ਗਤਿ ਭਲੇ। ਸਮੁਖ ਲਹੇ ਤੇ† ਸ਼ੁਭ ਪਦ ਮਿਲੇ‡' ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰਾਸੇ 'ਮਿੱਸਰ' ਪ੍ਰਸੰਗ ਬਰਨਨੰ ਨਾਮ ਦੋਯ ਸਪਤਦੀ ਅੰਸੂ ॥ ੬੧ ॥

[1]ਦੇਢੀਆਂ ਦੂਨਾਂ। [2]ਅਰੋਗ ਮਨੁਖ ਬਣਨਗੇ। [3]ਇੰਦ੍ਰ। [4]ਅਪੱਸਰਾਂ। [5]ਕਈ ਤਰ੍ਹਾਂ ਦੇ ਵੇਦਤਿਆਂ ਦੇ ਜੋ ਥਾਂ ਹਨ। [6]ਸੁਖਾਂ ਨਾਲ ਮਿਲਿਆ। [7]ਸ਼ਸਤ੍ਰ ਧਾਰੀ ਹੋਣਾ। [8]ਦੋਹਾਂ ਲੋਕਾਂ (ਦੇ ਸੁਖ) ਸੂਰਮੇ ਦੀਆਂ ਭੁਜਾਂ ਹੇਠ ਹਨ। *ਪਾ:–ਲੈ ਜਾਲੈ।

†ਪਾ:–ਨ੍ਹਿਭੈ ਹੋਨਿ ਤੇ। ‡ਇੱਥੇ ਕਵਿ ਜੀ ਨੇ ਦੱਸਿਆ ਹੈ ਕਿ ਜੋਧਾ ਅੰਤੇ ਹੋਣ ਨਾਲ ਰਜੋਗੁਣੀ ਉਚਮਾਨ ਵਿਚ ਜਾਂਦਾ ਹੈ ਇਸ ਕਰਕੇ ਸੁਖਾਂ ਦੇ ਭੋਗ ਪਾਉਂਦਾ ਹੈ, ਪਰ ਜਦੋਂ (ਸਮੁਖ ਹੋਯਾ ਭਾਵ) ਵਾਹਿਗੁਰੂ ਸਨਮੁਖ ਹੋਯਾ ਜੁਧ ਮਰਦਾ ਹੈ ਤਦੋਂ ਮੁਕਤ ਫਲ ਪਾਉਂਦਾ ਹੈ ਜੈਸਾ ਕਿ ਉਪਰ ਅੰਕ ੩੫, ੩੬ ਵਿਚ ਦਸਿਆ ਹੈ।

੬੨. [ਸੋਠਾ ਉਗਵੰਦਾ ਆਦਿ ਸਿੱਖਾਂ ਪ੍ਰਤਿ ਉਪਦੇਸ਼]।

ਦੋਹਰਾ॥ ਸੋਠਾ ਉਗਵੰਦਾ ਦੁਹੂ ਅਪਰ ਸਭਾਗਾ ਤੀਨ।ਚੁਹਲੀਏ ਪੁਰਿ ਮਹਿ ਬਸਹਿਂ ਜਾਤਿ ਅਰੋੜੇ ਚੀਨ ॥੧॥ ਚੌਪਈ॥ ਸਿੱਖਨਿ ਕੀ ਸੇਵਾ ਨਿਤ ਕਰੈਂ। ਨਿਸ ਮਹਿ ਜਾਗ ਗੁਰੂ ਉਰ ਧਰੈਂ। ਛੁਧਿਤਿ ਸਿੱਖ ਕੋ ਦੇਤਿ ਅਹਾਰ।ਹੇਰਿ ਨਗਨ ਕੋ ਬਸਤ੍ਰ ਉਦਾਰ॥੨॥ਸ਼੍ਰੀ ਅਰਜਨ ਕੋ ਬੰਦਨ ਠਾਨੀ।ਹਾਥ ਜੋਰਿ ਅਰਦਾਸ ਬਖਾਨੀ।'ਭੋਜਨ ਇਹਾਂ ਦੇਤਿ ਘਰ ਮਾਂਹੀ।ਪਿਤਰਨ ਕੋ ਪਹੁੰਚਤਿ ਕੈ ਨਾਂਹੀ ?' ॥ ੩॥ ਸ਼੍ਰੀ ਮੁਖ ਤੇ ਤਿਨ ਸਾਥ ਬਖਾਨਾ। 'ਪਹੁੰਚਤਿ ਪਿੰਡੂਨ ਹਿਤ ਜੋ ਦਾਨਾ। ਸ਼੍ਰੀ ਨਾਨਕ ਕੋ ਕਹਜੋ ਪ੍ਰਮਾਨਾ ਸੋ ਸ਼ਲੋਕ ਸਮਝਹੁ ਤਿਮ ਜਾਨਿ' ॥ ੪ ॥ ਸ੍ਰੀ ਮੁਖਵਾਕ:—

ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥

ਚੌਪਈ॥ ਸੁਨਿ ਸਿੱਖਨਿ ਪੁਨ ਕੀਨਿ ਸੰਦੇਹ।'ਪ੍ਰਾਨੀ ਇਹਾਂ ਅਹਾਰ ਸੁ ਦੇਹਿ। ਪਿਤਰ ਸੁਰਗ ਕੈ ਨਰਕ ਮਝਾਰੀ। ਕਿਧੌਂ ਜੂਨ ਕੈਸੇ ਕੋ ਧਾਰੀ'॥੫॥ ਤਹਿਂ ਪਹੁੰਚਹਿ ਕਿਮ?ਸੋ ਸੋ ਇਹੀ'। ਪੁਨ ਸਤਿਗੁਰ ਉੱਤਰ ਦਿਯ ਸਹੀ।'ਜਥਿ ਪਿਤਰਨਿ ਕੋ ਦਿਨ ਚਲਿ ਆਵੈ। ਤਿਨ ਹਿਤ ਕਰਿ ਭੋਜਨ ਜੋ ਖ੍ਵਾਵੈ ॥੬॥ ਪਿਤਰ ਬਰਨ ਚਾਰਨ ਸਮੁਦਾਇ।ਬਿੱਪ੍ਰਨਿ ਬਿਖੈ ਪ੍ਰਵੇਸ਼ਹਿਂ ਆਇ। ਸਿੱਖਨ ਕੈ ਗਨ ਪਿਤਰ ਜੁ ਅਹੈਂ। ਸੋ ਸਿੱਖਨਿ ਮਹਿ ਬਾਸੋ ਲਹੈਂ ॥੭॥ ਜਥਾ ਚੰਗ[1] ਬੰਧੀ ਸੰਗ ਡੋਰ। ਡੋਲਤ[2] ਜਹਿਂ ਕਹਿਂ ਨਭ ਕੀ ਓਰ। ਡੋਰ ਬੰਧਿ ਦੀਪਕ ਪਹੁੰਚਾਵੈ। ਤਿਮ ਪਿਤਰਨਿ ਕੀ ਬਿਧਿ ਬਨਿ ਆਵੈ ॥੮॥ ਮੋਹ ਡੋਰ[3] ਨਿਜ ਸੰਤਤਿ ਸੰਗ। ਬੰਧੇ ਰਹਤਿ ਦੂਰ ਸਮ ਚੰਗ[2]। ਪਿਤਰ ਦੇਵਤਾ ਜੇ ਸਭਿ ਕੇਰੇ।ਲੈ ਲੈ ਸੋ ਅਹਾਰ ਤਿਸ ਬੇਰੇ ॥੯॥ ਸੁਰਗ ਕਿ ਨਰਕ ਜੂਨ ਕੋ ਮਾਂਹੀ। ਸੁਰ ਜੇ ਪਿਤਰ ਪੁਚਾਵਹਿਂ ਤਾਂਹੀ*। ਸੁਨਿ ਤੀਨਹੁ ਨਿਸ਼ਚੈ ਮਨ ਕੀਨਾ।

[1]ਅਥਵਾ ਕਿਸੇ ਤਰ੍ਹਾਂ ਦੀ ਕੋਈ ਜੂਨ ਧਾਰ ਚੁਕਾ ਹੋਵੇ। [2]ਗੁੱਛੀ। [3]ਉਡਦੀ ਹੈ। [4]ਮੋਹ ਦੀ ਡੋਰ।

*ਸ਼ਰਾਧ ਇਕ ਹਿੰਦੂ ਰੀਤੀ ਹੈ, ਜਿਸ ਵਿਚ ਮਰੇ ਹੋਏ ਪਿਤਰਾਂ ਨੂੰ ਤ੍ਰਿਪਤ ਕਰਨ ਵਾਸਤੇ ਅੰਨ ਆਦਿਕ ਦੇਂਦੇ ਹਨ। ਇਹ ਗਲ ਬਿਨਾ ਸੋਚੇ ਸਮਝੇ ਰਸਮ ਮਾਤ੍ਰ ਜਾਰੀ ਹੈ। ਇਸ ਪਰ ਗੁਰਬਾਣੀ ਪ੍ਰਮਾਣ ਹੈ—ਆਇਆ ਗਇਆ ਮੁਇਆ ਨਾਉ ॥ ਪਿਛੈ ਪਤਲਿ ਸਦਿਹੁ ਕਾਵ ॥ [ਵਾ: ਮਾਝ ਮ: ੧] ਪੁਨਃ ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਉਆ ਕੂਕਰ ਖਾਹੀ ॥ ਪੁਨਾ:—ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਵਾਲੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥ [ਵਾ: ਆਸਾ ਮ: ੧]

[ਬਾਕੀ ਰਹਿ ਦੇਖੋ ਅਗਲੇ ਪੰਨੇ ਦੇ ਨਾਲ]

ਜਿਮ ਸ਼੍ਰੀ ਸਤਿਗੁਰ ਤੇ ਸੁਨਿ ਲੀਨਾ ॥੧੦॥ ਦੋਹਰਾ ॥ ਪੈੜਾ ਜਾਤਿ ਚੰਡਾਲੀਆ, ਜੇਠਾ ਸੇਠੀ ਆਨ। ਸ਼੍ਰੀ ਅਰਜਨ ਕੀ ਸ਼ਰਨ ਤਕ ਬੰਦਨ ਕੀਨਸਿ ਜਾਨ* ॥੧੧॥ਚੌਪਈ॥ਇਮ ਅਪਨੀ ਅਰਦਾਸ ਬਖਾਨੀ।'ਰਾਵਰਿ ਕੀ ਬਾਨੀ ਹਮ ਮਾਨੀ। ਧਰਮ ਕਿਰਤ ਤੇ ਕਰਹਿ ਕਮਾਈ। ਸਿੱਖਨਿ ਸਾਥ ਬਾਂਟਿ ਹਮ ਖਾਈਂ[1]॥੧੨॥ਮਿਲਿ ਦਿਜ ਹਮਸੋਂ ਤਰਕ ਕਰੰਤੋ।ਕਹਿੰ–ਹਿੰਸਾ ਨਿਤ ਪੰਚ ਕਰੰਤੋ[2]। ਉਖਲੀ,ਕੂਟਣ[3],ਪੀਸਣ ਚਾਕੀ[4]। ਬਢਨੀ ਫੇਰਨਿ[5] ਲੇਪਨਤਾ ਕੀ॥੧੩॥ ਚੁਲ੍ਹੇ ਮਹਿ ਪਾਵਕ ਜੋ ਜਾਰਨਿ।ਅਰੁ ਜਲ ਤੇ ਹੋਵਹਿ ਅਘ ਕਾਰਨ।ਅਗਨਿ ਅਹੁਤਿ ਪੰਚ ਹਮ ਦੇਤਿ[6]।ਦੋਸ਼ ਨਿਵਾਰਨਿ ਸੋ ਕਰਿ ਲੇਤਿ॥੧੪॥ਪੀਛੇਪਾਵਨ ਭੋਜਨ ਕਰੈਂ।ਤੁਮ ਨਹਿੰ ਕਰਹੁ ਪੰਚ ਅਘਧਰੈਂ–' । ਸ਼੍ਰੀ ਅਰਜਨ ਸੁਨਿ ਤਿਨ ਸਮੁਝਾਯੋ । 'ਜੋ ਅਹਾਰ ਤੁਮ ਸਿੱਖਨਿ ਖ੍ਵਾਯੋ॥

[1]ਵੰਡਕੇ ਖਾਂਦੇ ਹਾਂ। [2]ਬ੍ਰਾਹਮਣ ਕਹਿੰਦੇ ਹਨ ਕਿ ਪੰਜ ਹਿੰਸਾ ਨਿਤ ਕਰੀਦੀਆਂ ਹਨ। [3]ਜਿਸ ਵਿੱਚ ਚਾਵਲ ਛੜੀਦੇ ਹਨ ਉਸ ਵਿਚ ਕੁਟਣਾ। [4]ਚੱਕੀ ਵਿਚ ਪੀਹਣਾ। [5]ਝਾੜੂ ਫੇਰਨਾ। [6]ਅਸੀਂ ਅਗ ਵਿਚ ਪੰਜ ਅਹੁਤੀਆਂ ਦੇਂਦੇ ਹਾਂ। *ਪਾ:–ਠਾਨ, ਆਨ।

[ਪਿਛਲੇ ਪੰਨੇ ਦੀ ਬਾਕੀ ਟੂਕ]

ਇਨ੍ਹਾਂ ਤੁਕਾਂ ਵਿਚ ਸ਼੍ਰਾਧ ਨਿਸ਼ੇਧ ਹੈ। ਖਾਣੇ ਪੀਣੇ ਦੇ ਪਦਾਰਥ ਕਾਂ, ਕੁੱਤੇ, ਬ੍ਰਾਹਮਣ ਖਾ ਜਾਂਦੇ ਹਨ। ਸ਼੍ਰਾਧ ਕਰਨ ਵਾਲੇ ਜੀਉਂਦੇ ਪਿਤਰਾਂ ਨੂੰ ਰੁਲਾਉਂਦੇ ਹਨ, ਮਰਿਆਂ ਨਮਿੱਤ ਸ਼੍ਰਾਧ ਕਰਦੇ ਹਨ, ਪ੍ਰੇਮ ਹੈ ਨਹੀਂ ਤੇ ਰਸਮ ਪ੍ਰਸਤੀ ਬਾਕੀ ਹੈ ਜੋ ਨਿਸ਼ਫਲ ਹੈ, ਪਰ ਜੇ ਪ੍ਰੇਮ ਹੋਵੇ ਤਾਂ ਮਰ ਗਏ ਵੱਡਿਆਂ ਮਗਰੋਂ ਕਰਨ ਯੋਗ ਕੋਈ ਕਰਮ ਗੁਰ ਸਿੱਖਾਂ ਵਿਚ ਹੈ ? ਇਸਦਾ ਉਤਰ ਇਹ ਵਾਕ ਹਨ:–'ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ' ॥ ਪੁਨਾ:–'ਮਿਤ੍ਰ ਪਾਛੈ ਇਹ ਰੀਤ ਸੁ ਕਰੋ। ਗੁਰੂ ਗ੍ਰੰਥ ਕਾ ਪਾਠ ਸੁ ਧਰੋ' (ਗੁਰ ਬਿਲਾਸ ਪਾ: ੬)। ਗੁਰ ਸਿੱਖਾਂ ਵਿੱਚ ਅਪਣੀ ਸਦਗਤੀ ਲਈ ਸਦਾ ਨਾਮ ਸਿਮਰਨ ਵਿੱਚ ਰਹਿਣਾ ਮੁੱਖ ਉਪਦੇਸ਼ ਹੈ। 'ਨਾਨਕ ਏਵੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ' ॥ 'ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥' [ਆਸਾ ਵਾ: ਮ: ੧]। ਪਰੰਤੂ ਪਜਾਰ ਵਾਲੇ ਜੋ ਅਪਣੇ ਬਜ਼ੁਰਗਾਂ ਨਮਿੱਤ ਤੇ ਪਿਆਰ ਨਾਲ ਸ਼੍ਰੀਗੁਰੂ ਗ੍ਰੰਥ ਸਾਹਿਬ ਜੀਦਾ ਪਾਠ ਭੋਗ ਕੀਰਤਨ ਕਰਨ ਕਰਾਣ, ਅਰਦਾਸੇ ਸੋਧਨ, ਦਾਨ ਦੇਣ ਸਭ ਵਿਹਤ ਹੈ। ਮਰ ਜਾਣ ਨਾਲ ਪ੍ਰਾਣੀ ਅੰਤ ਨਹੀਂ ਹੋ ਜਾਂਦੇ ਉਹ ਜੀਉਂਦੇ ਹਨ, ਅਰ ਪਿਆਰ ਦੀਆਂ ਤਾਰਾਂ ਟੁਟਦੀਆਂ ਨਹੀਂ ਹਨ। ਓਹਨਾਂ ਲੋਕਾਂ ਨੂੰ ਸੂਖਮ ਭਾਵ, ਪਿਆਰ ਦੀ ਤਾਰ ਤੇ ਅੱਪੜਦੇ ਹਨ ਭੇ ਵਾਹਿਗੁਰੂ ਦਾ ਕੀਰਤਨ ਸਿਮਰਣ ਇੱਥੇ ਉੱਥੇ ਸਹਾਈ ਹੈ। ਯਥਾ–'ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ' ॥ ਤਥਾ–'ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ' ॥ ਬਾਕੀ ਰਹੀ ਨਿਰੀ ਲੋਕਾ ਰੀਤ, ਸੋ ਕਵੀ ਜੀ ਪਿੱਤ੍ਰਾਂ ਨਮਿੱਤ ਪਿੰਡ ਪੱਤਲ ਆਦਿ ਦੇਣੇ ਤੇ ਉਨ੍ਹਾਂ ਦਾ ਸਗਵਾਂ ਪਿਤਰ ਲੋਕ ਪੁੱਜਨਾਂ ਦੋਹਾਂ ਗੱਲਾਂ ਦੀ ਸਿੱਖਾਂ ਨੂੰ ਲੋੜ ਨਹੀਂ ਪਿਛੇ ਆਪ ਹੀ ਲਿਖ ਆਏ ਹਨ, ਦੇਖੋ ਰਾਸ ੩ ਅੰਸੂ ੬੦ ਛੰਦ ੨੦ ਅਤੇ ੩੯ ਤੋਂ ੪੨ ਤੁੱਕ।

੧੫॥ ਵਾਹਿਗੁਰੂ ਕੋ ਨਾਮ ਭਨੰਤੇ। ਪੀਛੇ ਆਪ ਬੈਠਿ ਅਚਵੰਤੇ। ਇਸ ਤੇ ਪਾਵਨ ਹੋਤਿ ਅਹਾਰ।ਅਗਨਿ ਦੇਵਤਾ ਬਦਨ ਮਝਾਰਾ[1]॥੧੬॥ਨਾਰਾਯਣ ਚੇਤਨ ਸਭਿ ਮਾਂਹੀ। ਸੂਰਜ ਸਭਿ ਕੇ ਦ੍ਰਿਗ ਮਹਿੰ ਆਹੀ। ਬੀਚ ਨਾਸ਼ਕਾ ਅਸ੍ਵਨਿਕੁਮਾਰ। ਦਿਸ਼ਪਾਲਕ ਹੈਂ ਸ਼੍ਰਵਣ ਮਝਾਰ॥ ੧੭ ॥ ਰਸਨਾ ਬਿਖੈ ਬਰਨ ਕੋ ਬਾਸ। ਰੋਮ ਬਨਾਸਪਤੀ ਲਖਿ ਰਾਸ। ਹਾਥਨਿ ਮਹਿੰ ਸੁਰਪਤਿ ਥਿਤਿ ਅਹੈ। ਗੁਦਾ ਦੇਵਤਾ ਜਮ ਕੋ ਕਹੈ ॥ ੧੮ ॥ ਪਰਜਾਪਤੀ ਲਿੰਗ ਕੋ ਜਾਨਹੁ। ਚਰਨਨਿ ਮਹਿੰ ਪ੍ਰਭੁ ਬਿਸ਼ਨੁ ਪਛਾਨਹੁ। ਪੌਨ ਤੁਚਾ ਮਹਿੰ ਇਮ ਸੁਰ ਸਾਰੇ। ਬਾਸ ਕਰੰਤਿ ਸ਼ਰੀਰ ਮਝਾਰੇ॥੧੯॥ ਵਾਹਿਗੁਰੂ ਕਹਿ ਜਬਿ ਮੁਖ ਪਾਵੈ। ਸਰਬ ਸੁਰਨਿ ਕੋ ਤਬਿ ਤ੍ਰਿਪਤਾਵੈ। ਸਿੱਖਨਿ ਕੋ ਗੁਰ ਹਿਤ ਕਰਿ ਦੇਯ। ਪੁੰਨਜ ਮਹਾਂ ਫਲ ਸੋ ਨਰ ਲੇਯ ॥ ੨੦ ॥ ਕਰਿ ਅਰਦਾਸ ਪ੍ਰਸਾਦਿ ਬ੍ਰਤਾਵੈ। ਤਿਨ ਤੇ ਅਘੁ ਅਰੁ ਬਿਘਨ ਨਸਾਵੈ*। ਪ੍ਰਭੁ ਸਭਿ ਸੁਰ ਕੋ ਮੂਲ ਮਹਾਨਾ। ਤਿਸ ਤ੍ਰਿਪਤੇ ਸਭਿ ਸੁਰ ਤ੍ਰਿਪਤਾਨਾ† ॥ ੨੧ ॥ ਜਥਾ ਮੂਲ ਤਰੁ[2] ਸਿੰਚਨ ਕਰੇ। ਪੱਤ੍ਰ ਪੁਸ਼ਪ ਸ਼ਾਖਾ ਹੁਇਂ ਹਰੇ'। ਸੁਨਿ ਸਿੱਖਨਿ ਨਿਸ਼ਚੈ ਉਰ ਪਾਯੋ।ਸਤਿਗੁਰ ਆਗੈ ਸੀਸ ਝੁਕਾਯੋ॥੨੨॥ ਗੁਰਦਿੱਤਾ ਸਿਖ, ਲਟਕਣ ਘੁਰਾ। ਹੁਤੋ ਸਰਾਫ ਕਟਾਰਾ ਰੁਰਾ। ਮਿਲਿ ਭਗਵਾਨਾ ਚਾਰਹੁੰ ਆਏ। ਸ਼੍ਰੀ ਅਰਜਨ ਪਗ ਸੀਸ ਝੁਕਾਏ॥੨੩॥ਬੁਝਜੋ'ਨਾਮ ਜਪਹਿੰ ਹਮ ਕੌਨ ? ਜਿਸ ਤੇ ਪ੍ਰਾਪਤਿ ਹੁਇ ਸੁਖ ਭੌਨ'।ਸ਼੍ਰੀ ਮੁਖ ਕਹਜੋ 'ਨਾਮ ਪ੍ਰਭੁ ਸਾਰੇ। ਭਉਜਲ

[1]ਮੁਖ ਵਿਚ। [2]ਬਿੱਛ ਦਾ ਮੁੱਢ। *ਪਾ:–ਨ ਆਵੈ।

†ਕਵਿ ਜੀ ਨੇ ਇਹ ਉੱਤਰ,ਪ੍ਰਸ਼ਨ ਕਰਤਿਆਂ ਨੂੰ ਉਨ੍ਹਾਂ ਦੇ ਅਪਣੇ ਨੁਕਤਾ ਖਿਆਲ ਤੋਂ ਨਿਰੁੱਤਰ ਕਰਨ ਦੇ ਟ੍ਰੀਕੇ ਵਾਲਾ ਦਿੱਤਾ ਹੈ। ਗੁਰਮਤ ਦਾ ਅਸੂਲ ਤਾਂ ਪਹਿਲੀ ਤੁਕ ਵਿਚ ਆ ਗਿਆ ਹੈ। ਸਿਖ ਉਹ ਹੈ ਜਿਸ ਨੇ ਨਾਮ ਸਿਮਰਣ ਦੀ ਸਿੱਖਜਾ ਲਈ ਹੈ, ਜੋ ਨਾਮ ਜਪਣ ਦੇ ਤਰਲੇ ਵਿਚ ਰਹਿੰਦਾ ਹੈ, 'ਪ੍ਰਭੁ ਕੇ ਸਿਮਰਨਿ ਮਨ ਕੀ ਮਲੁ ਜਾਇ'। 'ਭਰੀਐ ਮਤਿ ਪਾਪਾ ਕੈ ਸੰਗਿ॥ ਓਹੁ ਧੋਪੈ ਨਾਵੈ ਕੈ ਰੰਗਿ' ॥ ਸੋ ਨਾਮ ਸਾਰੇ ਪਾਪਾਂ ਦੀ ਮੈਲ ਨੂੰ ਮਨ ਬੁੱਧੀ ਤੋਂ ਕਟਦਾ ਹੈ। ਨਾਮ ਜਪਣ ਵਾਲੇ ਦੇ ਸਾਰੇ ਪਾਪ ਧੋਪਦੇ ਰਹਿੰਦੇ ਹਨ। (ਅੱਗੇ ਦੇਖੋ ਛੰਦ ੩੪ ਤੋਂ ੩੭ਤੱਕ) ਮਨ ਨਿਰਮਲ ਹੋਕੇ ਆਪਾ ਸਾਈਂ ਨਾਲ ਜੁੜਦਾ ਜਾਂਦਾ ਹੈ। ਇਸ ਤਰ੍ਹਾਂ ਪਾਪਾਂ ਦਾ ਬਲ ਆਪ ਹੀ ਪੋਣੇ ਹਟ ਜਾਂਦਾ ਹੈ। ਉਖਲੀ ਤੇ ਚੱਕੀ ਤੇ ਝਾੜੂ ਲੇਪਨ, ਅੱਗ ਬਾਲਣ ਤੇ ਪਾਣੀ ਪੀਣ ਵਿੱਚ ਅਨਿੱਛਤ ਹਿੰਸਾ ਹੈ, ਜੈਨੀ ਯਾ ਬ੍ਰਹਮਣੀ ਮਤ ਵਾਲੇ ਇਸਨੂੰ ਪਾਪ ਗਿਣਨ ਪਰ ਇਹ ਉਨ੍ਹਾਂ ਦੀ ਵਾਲ ਦੀ ਖੱਲ ਉਤਾਰਨ ਵਾਲੀ ਗੱਲ ਹੈ। ਜੋ ਕੁਛ ਬੀ ਉਹ ਹੈ, ਸੋ ਹੈ, ਇਧਰ ਤਾਂ ਨਾਮ ਪ੍ਰੇਮੀਆਂ ਦਾ ਨਾਮ ਸਿਮਰਣ ਦਾ ਸਾਧਨ ਸਭ ਅਹੁਤੀਆਂ ਤੋਂ ਸ੍ਰੇਸ਼ਟ ਹੈ ਤੇ ਸਰਬ ਪਾਪ ਨਿਵਾਰਕ ਹੈ। ਨਾਮ ਜਪਕੇ ਅਹਾਰ ਖਾਣ ਨਾਲ ਪਵਿਤ੍ਰ ਦੱਸਣ ਵਿਚ ਨਾਮ ਨੂੰ ਹੀ ਪਾਪ ਹਰਤਾ ਦੱਸਿਆ ਹੈ।

ਪਾਰ ਉਤਾਰਨ ਹਾਰੇ॥੨੪॥ਸ਼੍ਰੀ ਨਾਨਕ ਨਿਜ ਸਿੱਖਨਿ ਹੇਤੁ। ਵਾਹਿਗੁਰੂ ਸਿਰਜਨੋ ਨਿਤ ਚੇਤ[1]। ਚਤੁਰ ਵ੍ਯੂਹ ਜਿਮ ਪ੍ਰਭੁ ਕੇ ਰੂਪ[2]। ਤਿਮ ਇਹ ਚਾਰਹੁੰ ਥਰਨ ਅਨੂਪ[3]॥ ੨੫ ॥ ਜਥਾ ਚਮੂ ਕੇ ਚਾਰਹੁੰ ਅੰਗ। ਇਮ ਇਹ ਥਰਨ ਸ਼ੱਤ੍ਰੂ ਅਘ ਭੰਗ। ਚਾਰਹੁੰ ਬੇਦਨਿ ਕੋ ਮਥਿ ਸਾਰ। ਸੁੰਦਰ ਥਰਨ ਰਚੇ ਗੁਰ ਚੌਰ॥੨੬॥ਚਹੁੰ ਦਿਸ਼ਿ ਤੇ ਦਿਢ ਮਨਹੁੰ ਜਹਾਜ*। ਕਲਿ ਮਹਿੰ ਸਿੱਖ ਉਬਾਰਨਿ ਕਾਜ। ਜਪਹਿੰ ਨਿਰੰਤਰ ਮਹਿਮਾ ਜਾਨਿ। ਤਿਨ ਕੋ ਕਰਤਬ ਰਹਨੋ ਨ ਆਨ ॥ ੨੭ ॥ ਵਾਹਿਗੁਰੂ ਜਿਨ ਰਿਦੈ ਬਸਾਯੋ। ਚਾਰ ਪਦਾਰਥ ਕਰਤਲ[4] ਪਾਯੋ। ਕਹੈਂ ਕਹਾਂ ਲਗਿ ਏਹ ਮਹਾਤਮ। ਸਿਮਰਤਿ ਪ੍ਰਾਪਤਿ ਗ੍ਯਾਨ ਸੁ ਆਤਮ[5] ॥੨੮॥ ਸੁਨਿ ਮਹਿਮਾ ਸਿਖ ਸਿਮਰਨਿ ਲਾਗੇ। ਸਤਿਗੁਰ ਮਿਲੇ ਭਾਗ ਜਿਨ ਜਾਗੇ। ਧੰਨ[6] ਮੁਰਾਰੀ ਰਹਿ ਰਵਿਤਾਸ[7]। ਆਯੋ ਸ਼੍ਰੀ ਅਰਜਨ ਕੇ ਪਾਸ॥੨੯॥ਕਰਿ ਤਿਹ ਸਮੋ ਨਮੋ ਢਿਗ ਬੈਸਾ।ਹਾਥ ਜੋਰਿ ਬੂਝਨੋ ਕਹਿ ਐਸਾ। 'ਆਪ ਜੁ ਬਾਨੀ ਕੀਨਿ ਉਚਾਰਨਿ। ਪਠੈਂ ਸੁਨੈਂ ਹਮ ਕਰਹਿੰ ਬਿਚਾਰਨਿ ॥੩੦॥ ਤਉ ਨ ਦੁਰਮਤਿ ਮਨ ਤੇ ਹਾਨੀ। ਇਹ ਕ੍ਯਾ ਕਾਰਨ?ਸਕਹਿੰ ਨ ਜਾਨੀ'।ਸ਼੍ਰੀ ਮੁਖ ਤੇ ਬੋਲੇ ਭਲ ਭਾਂਤਿ।'ਉਜਲ ਬਸਤ੍ਰ ਰੰਗ ਚਢਿ ਜਾਤਿ ॥ ੩੧ ॥ ਨਹਿੰ ਮਲੀਨ ਕੋ ਰੰਗ ਚਢਤਿ ਹੈ। ਜੋ ਪਖਾਰ[8] ਕਰਿ ਮੈਲ ਕਢਤਿ ਹੈ। ਪੁਨ ਤਿਸ ਕੋ ਰੰਗ ਚਢਹਿ ਸੁ ਨੀਕੋ'। ਸੁਨਿ ਸਿਖ ਪੁਨ ਬੂਝਤਿ ਗੁਰ ਜੀ ਕੋ॥੩੨॥'ਮਨ ਸੁਖਮ ਕੋ ਧੋਵਹਿੰਕੈਸੇ?। ਹਮ ਅਨਜਾਨ,ਬਤਾਵਹੁ ਤੈਸੇ'। ਸ਼੍ਰੀ ਮੁਖ ਤੇ ਕਹਿ ਪ੍ਰਥਮ ਬਤਾਯੋ। 'ਸ਼੍ਰੀ ਨਾਨਕ ਜਪ ਪਾਠ ਬਨਾਯੋ ॥ ੩੩ ॥ ਸ੍ਰੀ ਮੁਖਵਾਕ ॥

ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥

ਚੌਪਈ ॥ ਤਨ ਅਰੁ ਬਸਤ੍ਰ ਸਥੂਲ ਜੁ ਹੋਇ। ਜਲ ਸਾਬੁਨ ਸੇਗ ਲਈਐ ਧੋਇ। ਮਤਿ ਅਰ ਅਘ ਸੁਖਮ ਇਹ ਜਾਨਿ। ਮਨ ਕੋ ਕਰਹਿੰ ਮਲੀਨ

[1]ਸਿਮਰਣ ਲਈ। [2]ਵਿਸ਼ਨੂੰ ਸਹਸ੍ਰ ਨਾਮ ਦੇ ਟੀਕਾਕਾਰ ਨੇ ਵਿਸ਼ਨੂੰ ਦੇ ਚਾਰ ਰੂਪ ਮੰਨੇ ਹਨ:—ਸਰੀਰ ਪੁਰਖ, ਛੰਦ ਪੁਰਖ, ਵੇਦ ਪੁਰਖ, ਮਹਾਂ ਪੁਰਖ। [3]ਭਾਵੇਹ ਕਿ ਚਾਰੇ ਅੱਖਰ ਹੀ ਸੁੰਦਰ ਹਨ ਤੇ ਨਾਮੀ ਦਾ ਰੂਪ ਹਨ ਕਿਉਂਕਿ ਉਸਦੇ ਲਖਾਯਕ ਹਨ। [4]ਹੱਥ ਦੀ ਤਲੀ ਤੇ। [5]ਜਾਤ ਹੈ। [6]ਪਿੰਡ ਦਾ ਨਾਮ, ਹੁਣਤਾਸ। [7]ਧੋ ਕੇ।

*ਚਹੁੰ ਦਾ ਵਿਸਥਾਰ ਵੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧ੍ਯਾਯ ੧ ਅੰਕ ੬੯ ਤੋਂ ੭੫ ਤੱਕ,ਵਾਹਿਗੁਰੂ ਮਹਾਤਮ ਦੇ ਛੰਦ ਮੰਗਲਾਂ ਵਿੱਚ।

ਮਹਾਨ॥੩੪॥ਸੱਤਿਨਾਮ ਭੀ ਸੁਖਮ ਅਹੈ।ਸਿਮਰਨਿ ਤੇ ਸਗਰੀ ਮਲ ਲਹੈ। ਪ੍ਰਭੁ ਮਹਿੰ ਪ੍ਰੇਮ ਰੰਗ ਚਢਿ ਜਾਇ।ਏਕ ਰੂਪ ਹੁਇ ਬਹੁਰ ਮਿਲਾਇ॥੩੫॥ ਸ਼ਰਧਾ ਅਰੁ ਧੀਰਜ ਉਰ ਧਰੋ।ਗੁਰਬਾਨੀ ਪਠਿ ਸੁਨਿ,ਗੁਨਿ ਧਰੋ[1]। ਸਿਮਰਹੁ ਨਾਮ ਪਾਪ ਮਲ ਜਾਇ। ਸਨੈ ਸਨੈ ਗੁਰਮਤਿ ਲਿਹੁ ਪਾਇ ॥ ੩੬ ॥ ਜਨਮ ਅਨੇਕਨਿ ਕੇ ਅਘ ਬ੍ਰਿੰਦ। ਕਰਹੁ ਭਜਨ ਸਭਿ ਹੋਇੰ ਨਿਕੰਦ[2]। ਸੁਨਿ ਸਿੱਖਨਿ ਸ਼ਰਧਾ ਧਰਿ ਧੀਰ।ਲਾਗੇ ਸਿਮਰਨਿ ਕਰਨਿ ਗਹੀਰ ॥੩੭॥

ਆਡਿਤ ਸੁਇਨੀ[3] ਸਿਖ ਚਲਿਆਯੋ।ਸਤਿਗੁਰ ਆਗੇ ਸੀਸ ਨਿਵਾਯੋ। ਹਾਥ ਜੋਰਿ ਅਰਦਾਸ ਉਚਾਰੀ।'ਬ੍ਰਿੱਤਿਹਮਾਰੀ ਸ਼ਸਤ੍ਰਨ ਧਾਰੀ॥੩੮॥ਜਿਮ ਉਧਾਰ ਹਮਰੋ ਹੁਇ ਜਾਇ। ਕ੍ਰਿਪਾ ਕਰਹੁ ਉਪਦੇਸ਼ ਬਤਾਇ'। ਸ਼੍ਰੀ ਅਰਜਨ ਤਬਿ ਸੁਮਤਿ ਬਤਾਈ। 'ਧਰਮ ਜੁੱਧ ਕੀਜਹਿ ਧ੍ਰਿਤ ਪਾਈ ॥ ੩੯ ॥ ਰਛ ਕਰਤੇ ਪ੍ਰਭੁ ਸੋਂ ਰਖਿ ਧਯਾਨ। ਲਰੋ ਬਿਸ਼ਨੁ ਜਿਮ ਸਾਰੰਗਪਾਨਿ[*]। ਅਸੁਰਨਿ ਗਨ ਕੋ ਕੀਨਿ ਸੰਘਾਰ। ਗਦਾ ਪਾਨਿ ਕੋ ਤਬਿ[4] ਉਰ ਧਾਰਿ ॥ ੪੦॥ ਸੰਕਟ ਦੇਹਿ ਗਰੀਬਨਿ ਜੋਇ। ਤਿਹੰ ਸੋ ਲਰਹੁ ਧਰਮ ਬਹੁ ਹੋਇ। ਜਿਸ ਕੋ ਲੂਣ ਖਾਇ ਤਿਸ ਹੋਤੁ।ਪੀਠ ਨ ਦੀਜਹਿ ਜਬਿ ਰਣ ਖੇਤ ॥੪੧॥ ਸ੍ਵਾਮੀ ਕਾਰਜ ਹਿਤ ਦੇ ਪ੍ਰਾਨ। ਦੋਨਹੁ ਲੋਕਨਿ ਸੁਜਸੁ ਮਹਾਨ। ਪਰਮਸ਼ੁਰ ਕੋ ਸਿਮਰਨ ਧਰੇ। ਬਿਜੈ ਲਹੈ ਮੁਖ ਉ੍ਯਜਲ ਕਰੈ[†]'॥੪੨॥ ਸੁਨਿ ਸਿੱਖਨਾ

[1]ਵਿਚਾਰਕੇ ਧਾਰਨ ਕਰੋ। [2]ਨਾਸ਼। [3]ਆਡਤ ਨਾਮ ਤੇ ਸੁਇਨੀ ਜਾਤਸੀ। [4]ਧਨੁਖ ਹੋਥ ਵਿਚ ਲੈਕੇ। [5]ਤਦ ਹੱਥ ਵਿਚ ਗਦਾ ਵਾਲੇ (ਵਿਸ਼ਨੂੰ) ਨੂੰ। *ਕਵਿਜੀ ਨੇ ਵਿਸ਼ਨੂੰ ਜੀ ਦੇ ਜੋਧਾ ਰੂਪ ਦਾ ਧਯਾਨ ਦ੍ਰਿਸ਼ਟਾਂਤ ਮਾਤ੍ਰ ਦੱਸਿਆ ਹੈ ਕਿਉਂਕਿ ਇਸ ਉਪਦੇਸ਼ ਵੇਲੇ ਸਿੱਖਾਂ ਵਿਚ ਸ਼ਸਤ੍ਰ ਵਿੱਦਯਾ ਹੈ ਨਹੀਂ ਸੀ। ਜਦੋਂ ਖੜਗ ਧਾਰੀ ਗੁਰੂ ਹਰਿ ਗੋਬਿੰਦ ਜੀ ਤੇ ਸਾਰੰਗ ਪਾਣੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਧਨਾਨਿਸ਼ਟ ਜੀ ਨੇ ਧਰਮ ਜੁੱਧ ਰਚਾਏ ਹਨ ਤਾਂ ਗੁਰ ਸਿਖਾਂ ਨੂੰ ਅਪਣੇ ਇਸ਼ਟ ਦੇਵ ਜੀਦੀ ਜੋਧਾ ਮੂਰਤੀ ਦਾ ਧਯਾਨ ਹੀ ਕੇਵਲ 'ਵਿਹਤਧਯਾਨ' ਹੋ ਸਕਦਾ ਹੈ।

†ਸਤਿਗੁਰ ਜੀ ਨੇ ਜੀਵਨ ਦੇ ਹਰ ਕਮਾਮ ਵਿਚ ਪਰਮੇਸ਼ੁਰ ਨਾਲ ਲਰੋ ਰਹਿਣ ਦਾ ਰੰਗ ਲਾਯਾ ਹੈ। ਜੋਧੇ ਨੂੰ ਕਿਹਾ ਹੈ ਕਿ ਅਧਰਮ ਦਾ ਜੁੱਧ ਨਹੀਂ ਕਰਨਾ, ਧਰਮ ਦੀ ਖਾਤਰ ਲੜੋ, ਸੋ ਇਹ ਪਰਉਪਕਾਰ ਹੈ, ਗਰੀਬਾਂ ਨੂੰ ਸੰਕਟ ਦੇਣ ਹਾਰੇ ਨੂੰ ਜੇ ਉਹ ਨਾ ਟਲੇ ਤਾਂ ਲੜਕੇ ਹਟਾਓ, ਸ੍ਵਾਮੀ ਦੀ ਖਾਤਰ ਲੜਨਾ ਪਏ ਤਾਂ ਲੂਣ ਹਲਾਲ ਕਰੋ ਪਰ ਸਿਮਰਨ ਸਦਾ ਅੰਦਰ ਰਹੇ। ਸਤਿਗੁਰ ਜੀ ਨੇ ਸਿਪਾਹੀ ਜੀਵਨ ਨੂੰ ਵਾਹਿਗੁਰੂ ਸਿਮਰਨ ਤੋਂ ਅਨਧਿਕਾਰੀ ਨਹੀਂ ਬਨਾਯਾ। ਇਸਦਾ ਇਹ ਅਰਥ ਨਹੀਂ ਕਿ ਜਗਤ ਵਿੱਚ ਲੜਾਈ ਤੇ ਵਿਰੋਧ ਦਾ ਉਪਦੇਸ਼ ਹੈ, ਪਰ ਜਗਤ ਵਿਚ ਜਦ 'ਜਰਵਾਣਾ ਧ੍ਰਿਤੀ' ਪਾਪ ਕਰਦੀ ਹੈ ਤਾਂ ਉਸਦਾ ਰੋਕਣਾ ਧਰਮ ਹੈ ਤੇ ਉਸ ਰੋਕ ਵਿਚ ਜੁੱਧ ਅਵਸ਼ੱਕ ਆਉਂਦਾ ਹੈ।

ਤੈਸੇ ਉਰ ਧਾਰੀ। ਲਾਗਜੋ ਗੁਰ ਕੀ ਸੇਵ ਮਝਾਰੀ। ਲਾਲਾ ਸੇਠੀ, ਚੁਹੜ, ਸਾਈਂ। ਸੰਗ ਨਿਹਾਲੂ ਗੁਰਮਤਿ ਪਾਈ ॥ ੪੩ ॥ ਲਿਵ ਲਗਾਇ ਕਰਿ ਸ਼ਬਦ ਸੁ ਗਾਵੈਂ। ਇਕ ਮਨ ਹੁਇ ਕਰਿ ਅਰਥ ਸੁਨਾਵੈਂ। ਕਰਹਿ ਬਿਚਾਰ ਮ੍ਰਿਦੁਲ ਮਨ ਹੋਇ। ਪ੍ਰਭੁ ਕੋ ਰਾਖਹਿ ਰਿਦੈ ਪਰੋਇ ॥ ੪੪ ॥ ਤਿਨ ਕੇ ਬਚਨ ਸੁਨਹਿ ਜੋ ਆਧਾ। ਸਭਿ ਪਰ ਪਰੈ ਤਿਨਹੁ ਕੀ ਛਾਧਾ। ਮਨ ਖੋਟੇ ਭੀ ਹੁਇਂ ਤਬਿ ਖਰੇ। ਭਲੇ ਕਰਮ ਕਰਿਬੇ ਹਿਤ ਧਰੇ॥੪੫॥ ਸ਼੍ਰੀਮੁਖ ਤੇ ਬੋਲੇ ਬਚ ਪੂਤ[1]। 'ਜੋ ਨਰ ਕਰਹਿ ਭਲੀ ਕਰਤੂਤ। ਜਿਮ ਅਪਰਨਿ ਉਪਦੇਸ਼ ਉਚਾਰੈ। ਤਿਮ ਨਿਸ਼ਚੈ ਅਪਨੈ ਉਰ ਧਾਰੈ ॥ ੪੬ ॥ ਤਿਨ ਕੀ ਛਾਧਾ ਸਭਿ ਪਰ ਜਾਇ। ਸੁਨਹਿਂ ਬਾਕ ਜੋ ਰਿਦੈ ਬਸਾਇ। ਬਹੁਤਿਨਿ ਕੋ ਉਧਾਰ ਸੋ ਕਰੈ'। ਤਿਸ ਪਰ ਤੁਕ ਸ਼੍ਰੀ ਮੁਖਹੁ ਉਚਰੈ ॥ ੪੭ ॥

ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥

ਚੌਪਈ॥'ਜੋ ਪਢਿ ਕਰਿ ਉਪਦੇਸ਼ ਬਤਾਵੈ। ਆਪ ਨਹੀਂ ਸ਼ੁਭ ਕਰਮ ਕਮਾਵੈ। ਤਿਸ ਕੀ ਛਾਧਾ ਪਰਹਿ ਨ ਕਿਸ ਪੈ। ਸ਼੍ਰਵਨ ਕਰੈ, ਕੁਛ, ਹੋਇ ਨ[2] ਤਿਸ ਪੈ'॥੪੮॥ ਇਮ ਸਤਿਗੁਰ ਸੋ ਸਿੱਖ ਸਰਾਹੈ। ਜਿਨ ਕੋ ਪ੍ਰੇਮ ਗੁਰੂ ਪਗ ਮਾਂਹੈ। ਸੁਨਿ ਅਪਰਨਿ ਗੁਨ ਸ਼ੁਭ ਉਰ ਧਾਰੈ ਚਹੁੰ ਦਿਸ਼ਿ ਮਹਿ ਗੁਰ ਕੋ ਜੈਕਾਰੈ॥ ੪੯॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰਾਸੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਦੁਇ ਸਅਟੀ ਅੰਸੂ ॥ ੬੨ ॥

੬੩. [ਰਾਮਾ ਝੰਝੀ ਆਦਿ ਸਿੱਖਾਂ ਪ੍ਰਤੀ ਉਪਦੇਸ਼]।

ਦੋਹਰਾ ॥ ਇਕ ਰਾਮਾ ਝੰਝੀ[3] ਹੁਤੋ ਹੇਮੂ ਸੁਇਨੀ[3]* ਦੋਇ। ਜੱਟੂ ਭੰਡਾਰੀ[4] ਭ੍ਰਿਤੀ ਸ਼ਾਹਦਰੇ ਰਹਿ ਸੋਇ॥੧॥ਚੌਪਈ॥ ਸ਼੍ਰੀ ਅਰਜਨ ਕੀ ਸ਼ਰਨੀ ਆਏ। ਪਦ ਅਰਬਿੰਦਨਿ ਸੀਸ ਨਿਵਾਏ। ਪ੍ਰਸ਼ਨ ਕਰਜੋ 'ਹਮ ਸੁਨਤਿ ਹਮੇਸ਼। ਕਿਰਤਨ ਕਥਾ ਰੁਚਿਰ ਉਪਦੇਸ਼ ॥੨॥ ਉਰ ਮਹਿ ਨਹਿ ਠਹਿਰਹਿ ਠਹਿਰਾਏ। ਕਿਮ ਕੱਲਯਾਨ ਅੰਤ ਕੋ ਪਾਏਂ'। ਸ਼੍ਰੀ ਮੁਖ ਤੇ ਸ਼ੁਭ ਬਾਕ ਬਖਾਨਾ। 'ਪੂਰਬ ਸੁਨਹਿ ਪ੍ਰੇਮ ਕਰਿ ਕਾਨਾ[5]॥੩॥ਕਰਹਿ ਮਨਨ[6], ਨਿੱਧਯਾਸਨ[6] ਫੇਰ। ਤੀਨੋ ਜਥਿ ਇਕੱਤ੍ਰ ਇਨ ਹੋਰਿ। ਤਬਿ ਠਹਿਰਹਿ ਸਿਖ ਕੇ ਉਰ ਮਾਂਹਿ। ਰਹੈ ਬਿਚਾਰਤਿ ਬਿਸਰਹਿ ਨਾਂਹਿ॥੪॥ਸ਼੍ਰਵਨ ਕਰਨਿ ਹੈ ਦੋਇ ਪ੍ਰਕਾਰ। ਸੁਨਹਿ ਸਥਿਤ[7] ਸਤਿਸੰਗ ਮਝਾਰ। ਮਨ ਦਹਿਦਿਸ਼ਿ ਮਹਿ ਦੌਰਤਿ ਫਿਰੈ। ਕਹੋ ਕਹਹਿ ਕੁਛ ਰਿਦੈ ਨ ਧਰੈ ॥ ੫ ॥ ਤਨਕ ਪੁੰਨ ਇਸ ਸ਼੍ਰਵਨ ਬਖਾਨਿ।

[1]ਪਵਿਤ੍ਰ। [2]ਨਹੀਂ ਹੁੰਦਾ (ਅਸਰ)। [3]ਜਾਤ। [4]ਭਾਵ ਸ਼੍ਰਵਣ ਕਰੇ। [5]ਮੰਨਣਾਂ। [6]ਹੋਰ ਬ੍ਰਿਤੀਆਂ ਤਿਆਗਕੇ ਉਸਦਾ ਰੂਪ ਹੋ ਜਾਣਾ। ਬਾਰ ਬਾਰ ਸਿਮਰਣ। [7]ਬੈਠਕੇ। *ਪਾ:—ਸੋਈ।

ਜਾਨਹੁ ਭੂਤਨ ਅਗਨਿ ਸਮਾਨ[1] ।ਪਾਪ ਦਗਧ ਨਹਿੰ ਇਸ ਤੇ ਹੋਇੰ।ਇਕ ਮਨ ਹੋਇ ਸੁਨਹਿ ਸਿਖ ਜੋਇ ॥ ੬ ॥ ਸੋ ਚੁੱਲ੍ਹੇ ਕੀ ਅਗਨਿ ਬਿਚਾਰ।ਸਭਿ ਕਾਰਜ ਕੋ ਦੇਤਿ ਸਵਾਰ। ਜੇਕਰਿ ਤਿਸ ਪਰ ਜਲ ਦੇ ਪਾਇ। ਬੁਝਹਿ ਤੁਰਤ ਨਹਿੰ ਤਪਤ ਰਹਾਇ ॥ ੭ ॥ ਤਿਮ ਘਰ ਕੇ ਕਾਰਜ ਪਰ ਜਾਇੰ[2]। ਸੱਤਿਨਾਮ ਕੋ ਦੇਂ ਬਿਸਰਾਇ। ਸ਼੍ਰਵਨ ਪਿਛਾਰੀ ਮਨਨ ਜਿ ਹੋਇ। ਪਾਵਕ ਤੜਿਤਾ[3] ਕੀ ਸਮ ਸੋਇ ॥ ੮ ॥ ਜਲ ਅਸੰਖ ਮਹਿੰ ਬਾਸੋ ਤਾਂਹਿ। ਤੋਜ ਹਾਨ ਕਰਿ ਬੁਝਹਿ ਸੁ ਨਾਂਹਿ[4]।ਕਰਿਕੈ ਸ਼੍ਰਵਣ ਜੁ ਧਰਹਿ ਬਿਚਾਰੇ। ਕਾਜ ਕਰਤਿ ਸੋ ਨਹੀਂ ਬਿਸਾਰੇ ॥ ੯ ॥ ਰਾਖਹਿ ਸਿਮਰਨਿ ਸੋ ਸਭਿ ਕਾਲ। ਜੋ ਨਿੱਧਨਾਸਨ ਕਰਹਿ ਸੰਭਾਲ। ਸੁਨਹਿੰ ਬਿਚਾਰਹਿ ਲਗਨੋ ਕਮਾਵਨਿ। ਤਨ ਮਨ ਤੇ ਹੋਵਹਿ ਬਹੁ ਪਾਵਨ॥੧੦॥ਸੋ ਬੜਵਾਨਲ[5] ਭੀ ਪ੍ਰਕਾਸ਼। ਰਹੈ ਸਿੰਧੁ ਜਲ ਕਰਹਿ ਬਿਨਾਸ਼। ਜਲ ਬਿੰਦਨਿ ਤੇ ਬੁਝਹਿ ਸੁ ਨਾਂਹਿ। ਜਲ ਪਾਪਨਿ ਨਿਤ ਕਰਤੀ ਦਾਹਿ ॥ ੧੧ ॥ ਤਥਾ ਸਥਿਰ ਹੋਵਹਿ ਨਿਤ ਗਯਾਨ।ਸ਼੍ਰੀ ਸਤਿਗੁਰ ਤੇ ਸੁਨਿ ਕਰਿ ਕਾਨ। ਉਰ ਸਾਖਯਾਤਕਾਰ ਜਿਨ ਕੀਨਾ। ਨਭ ਸਮ ਸਭਿ ਮਹਿੰ ਬ੍ਰਹਮ ਸੁ ਚੀਨਾ ॥ ੧੨ ॥ ਯਾਂਤੇ ਪ੍ਰਥਮ ਸ਼੍ਰਵਣ ਭ੍ਰਮ ਕਰੈ। ਮਨਨ ਬਹੁਰ ਨਿੱਧਨਾਸਨ ਧਰੈ। ਉਰ ਸੱਖਯਾਤਕਾਰ ਹੁਇ ਜਾਇ। ਜਨਮ ਮਰਨ ਦੁਖ ਅਖਲ ਬਿਲਾਇ॥੧੩॥ਜੀਵਨ ਮੁਕਤਿ ਹੋਇ ਬਿਚਰੈ ਹੋ। ਪ੍ਰਲੈ ਕਾਲ ਕੀ ਅਗਨਿ ਜਿਮੈ ਹੋ[6]। ਸਰਬ ਭਸਮ ਕਰਿ ਆਪੈ ਰਹੈ। ਬ੍ਰਹਮ ਰੂਪ ਮਹਿੰ ਇਕਭਾ ਲਹੈ॥੧੪॥ ਸ਼੍ਰੀ ਗੁਰ ਕੋ ਭਾਖਾ ਸੰਹਾਰੀ।ਜਿਸਕੇ ਗਮਨੇ ਸਦਨ ਮਝਾਰੀ। ਰਾਮਦਾਸ ਸਤਿਗੁਰੂ ਪਠਾਏ। ਬਜਾਹ ਭਤੀਜੇ ਜੰਵ ਚੜ੍ਹਾਏ ॥ ੧੫॥ਸੋ ਬਹੁ ਬਿੱਧ ਹੋਇ ਕਰਿ ਆਵਾ।ਚਹਤਿ ਸ਼੍ਰੋਯ ਜਗ ਦੁਖ ਲਖਿ ਪਾਵਾ। ਮਿਲਿ ਕਰਿ ਰਹਨੋ ਸੁਧਾਸਰ ਮਾਂਹੀ। ਕਰਨਿ ਸੇਵ ਸਤਿਗੁਰ ਕੀ ਚਾਹੀ ॥ ੧੬ ॥ ਬਡੋ ਜਾਨਿ ਕਰਿ ਦੇਤਿ ਹਟਾਇ। ਸਿੱਖਨਿ ਸੇਵਾ ਕਰਹਿ ਬਨਾਇ। ਚਰਨ ਪਖਾਰਹਿ, ਹਾਂਕਹਿ ਪੌਨ। ਬਾਸਨ ਮਾਂਜਹਿ ਜੂਠੇ ਭੌਨ ॥ ੧੭ ॥ ਭਗਤਿ ਰਿਦੈ ਅਕ੍ਰੂਰ[7] ਸਮਾਨਾ। ਜਥਾ ਕ੍ਰਿਸ਼ਨ ਮਹਿੰ ਨਿਸ਼ਚੈ ਠਾਨ॥ਤਿਮ ਸ਼੍ਰੀ ਅਰਜਨ ਕੋ ਮਨਜਾਨੈ।ਪ੍ਰਥਮ ਜਨਮ ਕੋ ਗਯਾਤਪਛਾਨੈ॥੧੮॥ਇਸ

---

[1]ਭੂਤਾਂ ਦੀ ਅਗਨੀ ਸਮਾਨ (ਇਸਦਾ ਫਲ) ਜਾਣੇ। [2](ਜਦੋਂ) ਪੈ ਜਾਣ (ਉਹ)। [3]ਬਿਜਲੀ ਦੀ ਅਗਨੀ। [4]ਨਾ ਤੇਜਹਾਨ ਹੁੰਦਾ ਹੈ ਨਾ ਬੁਝਦੀ ਹੈ। [5]ਸਮੁੰਦਰ ਦੀ ਅਗਨੀ। [6]ਜਿਵੇਂ ਹੁੰਦੀ ਹੈ। [7]ਸ਼੍ਰੀ ਕ੍ਰਿਸ਼ਨ ਜੀ ਦਾ ਚਾਚਾ।

ਬਿਧਿ ਦੇਖਿ ਦਯਾ ਕੋ ਠਾਨੀ। ਨਿਕਟਿ ਹਕਾਰਨੋ ਗੁਰੁ ਬਖਾਨੀ। 'ਤੁਮ ਹੋ ਬਡੇ ਲਗਤਿ ਹੋ ਭਾਏ। ਹਮ ਕੋ ਚਹਿਯਤਿ ਸੇਵ ਕਮਾਏ'॥੧੯॥ਸੁਨਿ ਕਰ ਜੋਰੇ ਅਰਜ਼ ਗੁਜਾਰੀ।'ਮੱਛ ਕੱਛ ਬਾਵਨ ਤਨ ਧਾਰੀ। ਸ਼੍ਰੀ ਨਰਸਿੰਘ ਰਾਮ ਅਵਤਾਰਾ। ਕ੍ਰਿਸ਼ਨ ਰੂਪ ਪੁਨ ਤੁਮਨੇ ਧਾਰਾ ॥੨੦॥ ਇਕ ਦਿਨ ਅਰਜਨ ਬਿਨੈ ਸੁਨਾਈ।–ਮਮ ਤੁਮ ਨਾਮ ਏਕ ਹੁਇ ਜਾਈ।ਹੇਪ੍ਰਭੁ ਕਬਿ ਇਮ ਭੀ ਬਨਿ ਆਵੈ। ਮੋਰ ਨਾਮ ਕਰਿ ਤੁਮੈ ਬੁਲਾਵੈਂ॥੨੧॥ਮਨ ਭੀ ਮਿਲਨੋ,ਮਿਲ ਤਨ ਰਹੋ।ਨਾਮ ਭਿੰਨ ਹੀ[1] ਸਭਿ ਜਗ ਕਹੋ।ਇਹ ਮੇਰੇ ਚਿਤ ਚਾਉ ਮਹਾਨੋ। ਤੁਮਰੋ ਅਰਜਨ ਨਾਮ ਬਖਾਨੋ[2]–॥੨੨॥ ਸੁਨਿ ਰਾਵਰ ਨੇ ਹੋਇ ਪ੍ਰਸੰਨ। ਕਹਯੋ–ਮੋਹਿ ਤੇ ਨਹਿ ਤੂੰ ਭਿੰਨ।ਤਵ ਸੰਕਲਪ ਹੋਇ ਹੈ ਸਾਚਾ।ਮੋਹਿ ਭਾਵਨੀ ਮਹਿੰ ਨਿਤ ਰਾਚਾ॥੨੩॥ਕਲੀਕਾਲ ਮਹਿੰ ਜਥਿਤਨਧਰੈਂ।ਅਰਜਨਨਾਮ ਹਮਾਰੋ ਪਰੈ–। ਸੋ ਤੂੰ ਪੁਰਖ ਮਹਿਦ ਮਹੀਆਨ[3]। ਨਾਨਾ ਚਲਿਤ ਕਰਹਿੰ ਹਿਤ ਠਾਨਿ* ॥੨੪॥ ਨਿਜ ਮਾਯਾ ਕਰਿ ਬੰਚਹੁ ਨਾਂਹੀ। ਅਪਨੀ ਸ਼ਰਧਾ ਦਿਹੁ ਮਨ ਮਾਂਹੀ।ਗੁਰ ਸਿੱਖੀਕੋ ਦੀਜਹਿ ਦਾਨ।ਜਿਸਕੀ ਮਹਿਮਾ ਸਮ ਨਹਿੰ ਆਨ'॥੨੫॥ਸੁਨਿ ਪ੍ਰਸੰਨ ਤਬਿ ਸਾਹਿਬ ਹੋਏ।ਨੀਵੋਂ ਮਨ ਭਾਖੇ ਕਹੁ ਜੋਏ। ਦੀਨਸਿ ਬਰ'ਸਿੱਖੀ ਤੁਮ ਪਾਵੋ। ਬ੍ਰਹਮ ਗਯਾਨ ਤੇ ਕਸ਼ਟ ਮਿਟਾਵੋ'॥੨੬॥ ਭਯੋ ਨਿਹਾਲ ਤਬਹਿ ਸੰਹਾਰੀ। ਗਤਿ ਪਾਈ ਬ੍ਰਹਮ ਗਯਾਨ ਸੁਖਾਰੀ। ਸਾਈਂ ਦਿੱਤਾ ਈਂਝੀ ਜੋਇ।ਸੋਦੋ ਜਾਟ ਲਵਪੁਰੀ ਸੋਇ॥੨੭॥ਅਪਰ ਸਿੱਖ ਲਵਪੁਰਿ ਕੇ ਸਾਰੇ। ਸ਼੍ਰੀ ਗੁਰ ਅਮਰ ਸੇਵ ਕੋ ਧਾਰੇ। ਕਰੇ ਪ੍ਰਸੰਨ ਸਰਬ ਹੀ ਰੀਤਿ।ਸ਼੍ਰੀ ਮੁਖ ਤੇ ਬੋਲੇ ਪਿਖਿ ਪ੍ਰੀਤ ॥੨੮।'ਹਮ ਪ੍ਰਸੰਨ ਤੁਮ ਜਾਚਹੁ ਬਰ ਕੋ ਕਰਹੁ ਮਨੋਰਥ ਪੂਰਨ ਉਰ ਕੋ'। ਸਭਿ ਸਿੱਖਨਿ ਮਿਲਿ ਭਲੇ ਬਿਚਾਰਾ। ਹਾਥ ਜੋਰਿ ਗੁਰ ਨਿਕਟ ਉਚਾਰਾ॥੨੯॥'ਪ੍ਰਥਮ ਗੁਰੂ ਨਾਨਕ ਪੁਰਿ ਆਏ।

[1]ਨਾਮ (ਕ੍ਰਿਸ਼ਨ ਤੇ ਅਰਜਨ) ਵੱਖਰਾ ਵੱਖਰਾ। [2]ਕਹਿਣ (ਲੋਗ)। [3]ਬੜਿਆਂ ਤੋਂ ਬੜੇ।

*ਕਵਿ ਜੀ ਦੀ ਪੌਰਾਣਿਕ ਆਖਾਣਕਾਂ ਤੇ ਪ੍ਰਸੰਗਾਂ ਦੀ ਢਾਕਵੀ ਨਾਲ ਭੁੱਲ ਭੁੱਲ ਪੈ ਰਹੀ ਯਾਦ ਸ਼ਕਤੀ ਹਰ ਸਮੇਂ ਓਥੇਂ ਦੇ ਦ੍ਰਿਸ਼ਟਾਂਤ ਪ੍ਰਮਾਣ ਤੇ ਜੁਗਤੀਆਂ ਲੈ ਆਉਂਦੀ ਹੈ, ਇਨ੍ਹਾਂ ਦੇ ਕੇਵਲ ਅਲੰਕਾਰ ਭਾਵ ਲੈਣੇ ਚਾਹੀਏ। ਤਾਯਾ ਸੰਹਾਰੀ ਜੀ ਦੇ ਮਨ ਦੀ ਉਹ ਨਿੰਮ੍ਰਤਾ ਜੋ ਉਨ੍ਹਾਂ ਨੂੰ ਭਤੀਜੇ ਲਈ ਹੋ ਰਹੀ ਹੈ ਉਸਨੂੰ ਕਵਿ ਜੀ ਸਫੁਟ ਕਰਕੇ ਜਣਾ ਰਹੇ ਹਨ। ਯਾਰਵੀਂ ਵਾਰ ਦੇ ਟੀਕਾ ਵਿਚ ਇਹ ਕ੍ਰਿਸ਼ਨ ਵਾਲਾ ਪ੍ਰਸੰਗ ਨਹੀਂ ਹੈ, ਓਥੇ ਨਿਰੇ ਏਹ ਪਦ ਹੈਨ 'ਅੱਕ੍ਰੂਰ ਦੀ ਨਿਆਈਂ ਰਿਦਾ ਉਸਦਾ ਭਗਤ ਹੈਸੀ'।

ਪਿਖਨੋ ਕਸਾਬਪੁਰਾ ਸੁ ਰਿਸਾਏ। ਲਖਨੋ ਪਾਪ ਹੁਇ ਘੋਰ ਮਹਾਨਾ।ਸ੍ਰਾਪਤਿ ਕੀਨਸਿ ਏਵ ਬਖਾਨਾ ॥ ੩੦ ॥ ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥ ਚੌਪਈ ॥ ਤਬਿ ਕੋ ਪੁਰਿ ਮਹਿੰ ਨਰ ਦੁਖ ਪਾਵੈਂ। ਸਵਾ ਪਹਿਰ ਲਗਿ ਬਾਦਿ ਉਠਾਵੈਂ। ਲਰਹਿੰ ਪਰਸਪਰ ਝਗਰਹਿੰ ਮਾਨੀ[1]।ਕੇਤਿਕ ਹੋਇ ਪ੍ਰਾਨ ਲਗਿ ਹਾਨੀ॥੨੧॥ਮਹਾਂ ਸੰਤਾਪ ਪਾਇ ਨਰ ਰਹੈਂ।ਜ਼ਹਿਰ ਸਮਾਨ ਆਪ ਮਹਿੰਕਹੈਂ। ਅਬਿ ਸੋ ਸ੍ਰਾਪ ਮਿਟਾਵਨਿ ਕਰੀਅਹਿ। ਸਤਿ ਸੰਗਤਿ ਇਸ ਸਮੈਂ[2] ਨਿਹਰੀ-ਅਹਿ' ॥੨੨॥ ਸ਼੍ਰੀ ਗੁਰ ਅਮਰ ਸੁਨਤਿ ਬਚ ਭਾਖਾ।ਬਰ ਦੁਹਸਾਧਨ[3]ਕਰੀ ਅਭਿਲਾਖਾ। ਤਊ ਦੇਨਿ[4] ਕੋ ਪ੍ਰਥਮ ਬਖਾਨਾ'। ਬੋਲੇ ਬਹੁਰ ਕ੍ਰਿਪਾਲ ਸੁਜਾਨਾ ॥ ੨੩ ॥ ਲਾਹੌਰ ਸਹਰੁ ਅੰਮ੍ਰਿਤਸਰੁ ਸਿਫਤੀ ਦਾ ਘਰੁ ॥

ਇਹ ਸਲੋਕ ਕਹਿ ਸ੍ਰਾਪ ਮਿਟਾਯੋ।ਤਬਿ ਤੇ ਸਭਿ ਲੋਕਨਿ ਸੁਖ ਪਾਯੋ। ਤਬਿ ਸੈਦੋ ਅਰੁ ਸਾਂਈ ਦਿੱਤਾਸ਼੍ਰੀ ਅਰਜਨ ਸੋਂ ਮਿਲੇ ਪਵਿੱਤਾ॥੨੪॥ ਇਹ ਪ੍ਰਸੰਗ ਕਹਿ ਸਕਲ ਸੁਨਾਯੋ। 'ਲਵਪੁਰਿ ਕੇ ਨਰ ਗੰਨ ਬਰ ਪਾਯੋ। ਹਮ ਆਏ ਤੁਮਰੀ ਸ਼ਰਣਾਈ।ਦੇਹੁ ਸ਼ੋਧ ਉਪਦੇਸ਼ ਬਨਾਈ'॥੨੫॥ ਸੁਨਿ ਸ਼੍ਰੀ ਅਰਜਨ ਤਿਨਹੁ ਉਚਾਰਾ। 'ਨਿਤ ਕੀਜਹਿ ਗੁਰ ਸ਼ਬਦ ਬਿਚਾਰਾ। ਵਾਹਿਗੁਰੂ ਕਰਿ ਗਯਾਨ ਪਛਾਨੋ।ਨਿਰਗੁਣ ਸਰਗੁਣ ਇਕ ਕਰਿ ਜਾਨੋ ॥੨੬॥ਤੁਮਰੀ ਰਸਨਾ ਤੇ ਜੋ ਸੁਨੈ। ਤਿਸ ਕੋ ਭੀ ਮਨ ਦ੍ਰਵਹਿ ਸੁ ਗੁਨੈ। ਜਨਮ ਮਰਨ ਮਹਿ ਬਹੁਰ ਨ ਆਵੋ।ਭਗਤਿ ਕਰਹੁ ਬ੍ਰਹਮ ਗਯਾਨ ਸੁ ਪਾਵੈ'॥੨੭॥ ਸੁਨਿ ਦੋਨਹੁੰ ਪਦ ਬੰਦਨ ਕਰੀ।ਜਨਮ ਸਫਲ ਜਾਨਯੋ ਤਿਸ ਘਰੀ। ਨਾਨੂ ਰਾਜ ਸੁ ਕਾਲੂ ਆਨਿ। ਹੁਤੋ ਕੋਹਲੀ ਹਾੜੀ ਜਾਨਿ॥੨੮॥ਸ਼੍ਰੀ ਅਰਜਨ ਪਦ ਕਰਿ ਕੈ ਨਮੋ। ਬੋਲੇ ਹਾਥ ਜੋਰਿ ਤਿਹ ਸਮੋ।'ਇਕ ਪਠਿ ਸੁਨਿ ਕੈ ਸ਼ਬਦ ਤੁਮਾਰਾ। ਭਲੋ ਕਰਮ ਕਰਿ ਜਨਮ ਸੁਧਾਰਾ ॥ ੨੯ ॥ ਇਕ ਐਸੇ ਪਠਿ ਕ ਹੁਇ ਮਾਨੀ। ਭੋਗੈਂ ਬਿਸ਼ਯਨਿ ਨਾਰਿ ਬਿਰਾਨੀ'। ਅਪਰ ਬੁਰੇ ਕਰਮਨ ਕੋ ਕਰੈਂ। ਪਠਿ ਕਰਿ ਲੋਕਨਿ ਤੇ ਧਨ ਹਿਰੈਂ॥੪੦॥ ਤਿਨ ਕੀ ਦਸ਼ਾ ਹੋਤਿ ਹੈ ਕੌਨ?'।ਸੁਨਿ ਬੋਲੇ ਗੁਰ ਕਰੁਨਾ ਭੌਨ।'ਪਠਹਿਂ ਸਨਹਿਂ ਜੇ ਹਿਤ ਕੱਲਯਾਨ। ਸ਼ੁਭ ਕਰਮੀ ਕਿ ਕਰੈਂ ਗੁਜ਼ਰਾਨ[6]॥੪੧॥ਅਰਥ ਲਖੈਂ ਦੁਰਮਤਿ ਕੋ ਤਯਾਗੈਂ। ਸੱਤਿਨਾਮ ਸਿਮਰਨਿ ਅਨੁਰਾਗੈਂ। ਤਿਨਕੋ ਜਨਮ ਮਰਨ ਮਿਟਿ ਜਾਇ।

---

[1]ਹੰਕਾਰੀ। [2]ਇਸ ਵੇਲੇ ਦੀ ਸਤਿਸੰਗਤਿ ਦੀ (ਬੇਨਤੀ)। [3]ਕਠਨ ਸਾਧਨੇ ਯੋਗ। [4]ਵਰ ਦੇਣ ਲਈ। [5]ਪਰਾਈ ਇਸਤ੍ਰੀ। [6](ਅਤੇ) ਸ਼ੁਭ ਕਰਮੀਆਂ ਵਾਲ਼ ਜੀਵਨ ਬਸਰ ਕਰਦੇ ਹਨ।

ਗੁਰ ਸਮੀਪਤਾ ਸੋ ਨਰ ਪਾਇੰ ॥੪੨॥ ਪਠਹਿ ਲੇਨਿ ਧਨ ਕੋ ਧਰਿ ਲੋਭਾ। ਕਰਹਿ ਕੁਕਰਮਨਿ ਪ੍ਰਾਪਤਿ ਸੋਭਾ[1]। ਜਿਮ ਅਹਿ ਮਣਿ ਪ੍ਰਕਾਸ਼ ਕੋ ਪਾਇ। ਬੀਨ ਬੀਨ ਕਿਰਮਨਿ ਕੋ ਖਾਇ॥੪੩॥ਤਿਮ ਤਿਨ ਨਰ ਕੀ ਕ੍ਰਿੱਤ ਪਛਾਨੋ। ਪਠਿ ਸੁਨਾਇ ਲੇਂ ਦਰਬ ਮਹਾਨੋ। ਕਰਹਿ ਕੁਕਰਮ ਭੋਗ ਤ੍ਰਿਧ ਪਰ ਕੋ। ਸਿਮਰਹਿੰ ਨਹਿੰ ਸਤਿਨਾਮ ਸੁ ਬਰ[2] ਕੋ॥੪੪॥ਨਰਕ ਸਿਧਾਰਹਿੰ, ਗੁਰ ਨ ਸਹਾਇ। ਬਿਨ ਸਹਾਇਤਾ ਬਹੁ ਦੁਖ ਪਾਇੰ[3]। ਸੁਨਿ ਸਿੱਖਨਿ ਗੁਰ ਬਾਕ ਬਿਸਾਲਾ। ਲਰੋ ਸੁਕਰਮਨਿ ਗਨ ਤਿਸ ਕਾਲਾ ॥ ੪੫ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੌ 'ਸਿੱਖਨ' ਪ੍ਰਸੰਗ ਬਰਨਨੰ ਨਾਮ ਤ੍ਰੈਸਹਤੀ ਅੰਸੁ ॥ ੬੩ ॥

੬੪. [ਕੱਲਜਾਣ, ਭਾਨ੍ਹੂੰ ਆਦਿ ਸਿੱਖਾਂ ਪ੍ਰਤਿ ਉਪਦੇਸ਼]।

ਦੋਹਰਾ ॥ ਸੁਦ[1] ਸੂਰ[2] ਕੱਲਜਾਨ ਇਕ ਆਯੋ ਸਤਿਗੁਰ ਤੀਰ। ਪਗ ਪੰਕਜ ਪਰ ਨਮੋ ਕਰਿ ਕਹੀ ਅਰਜ਼ ਉਰ ਧੀਰ ॥ ੧ ॥ ਚੌਪਈ॥'ਸੁਨਹੁ ਗੁਰੂ ਜੀ ਮੈਂ ਰਣ ਖੇਤ।ਨਿਭੈ ਰਹੌਂ ਰਿਪੁ ਹਤਿਬੇ ਹੇਤ। ਦੋਨਹੁੰ ਦਲ ਮੁਕਾਬਲੇ ਧਰੇ। ਜਥਿਹੁੰ ਸ਼ਸਤ੍ਰ ਚਲਨਿ ਲਗਿ ਪਰੇ॥੨॥ਤਥਿ ਰਿਪੁ ਸੈਨਾ ਮਹਿੰ ਬਰ ਜਾਵੌਂ। ਕਰਿ ਪ੍ਰਹਾਰ ਬਲ ਤੇ ਰਿਪੁ ਘਾਵੌਂ। ਪੁਨ ਨਿਜ ਦਲ ਮਹਿੰ ਆਨਿ ਪ੍ਰਵੇਸ਼ੌਂ। ਕਰੌਂ ਪਲਾਵਨਿ ਸ਼ੱਤ੍ਰੂ ਵਿਸ਼ੇਸ਼ੌ' ॥ ੩ ॥ ਸੁਨਿ ਸ਼੍ਰੀ ਮੁਖ ਤੇ ਵਾਕ ਉਚਾਰੇ। 'ਸੁਗਮ ਅਹੈ ਦਲ ਰਿਪੁਦਲ ਮਾਰੇ[4]*।ਇਸ ਕੋ ਸਦਾ ਸੱਤਿ ਅੱਗਜਾਨ। ਕਾਮ ਕ੍ਰੋਧ ਆਦਿਕ ਭਟ ਜਾਨਿ ॥੪॥ ਲੈ ਗੁਰ ਸ਼ਬਦ ਸ਼ਸਤ੍ਰ ਬਲਧਰਿਕੈ। ਇਨਹੁੰ ਪ੍ਰਹਾਰਹਿ ਰਿਦੇ ਬਿਚਰਿ ਕੈ। ਮਹਾਂ ਸੂਰਮਾਂ ਕਹੀਐ ਸੋਇ। ਸੁਖ ਅਨਾਸ਼ ਇਨ ਨਾਸ਼ੇ[5] ਹੋਇ॥੫॥ ਅਸ ਬਿਰਲੇ ਜੋਧਾ ਬਲਵੰਤ। ਮਨ ਰਿਪੁ ਕੋ ਕਰਿ ਜਤਨ ਗਹੰਤਿ'।ਇਸਪਰ ਏਕ ਸ਼ਲੋਕ ਬਨਾਯੋ।ਸ਼੍ਰੀ ਮੁਖ ਤੇ ਤਬਿ ਭਾਖਿ ਸੁਨਾਯੋ ॥ ੬ ॥ ਸ਼੍ਰੀ ਮੁਖਵਾਕ ॥

'ਸੈਨਾ ਸਾਧ ਸਮੂਹ ਸੂਰ ਅਜਿਤੰ ਸੈਨਾਹੰ[6] ਤਨਿ ਨਿੰਮ੍ਰਤਾਹ ॥ ਆਵਧਹ[7] ਗੁਣ ਗੋਬਿੰਦ ਰਮਣੰ ਓਟ ਗੁਰ ਸਬਦ ਕਰ ਚਰਮਣਹ[8] ॥ ਆਰੂੜ ਤੇ ਅਸ੍ਵ[9] ਰਥ ਨਾਗਹ[10] ਬੁਝੰਤੇ ਪ੍ਰਭ ਮਾਰਗਹ ॥ ਬਿਚਰਤੇ ਨਿਰਭੈ ਸਤ੍ਰੂ ਸੈਨਾ ਧਾਯੰਤੇ ਗੋਪਾਲ ਕੀਰਤਨਹ ॥ ਜਿਤ ਤੇ ਬਿਸ੍ਵ ਸੰਸਾਰਹ[11] ਨਾਨਕ ਵਸ੍ਯੰ ਕਰੋਤਿ[12] ਪੰਚ ਤਸਕਰਹ[13] ॥੨੯॥

ਚੌਪਈ॥'ਮਨ ਜੀਤੇ ਸੋ ਸੂਰ ਕਹਾਵੈ। ਪ੍ਰਭੁ ਦਰਗਾਹਿ ਮਾਨ ਬਹੁਪਾਵੈ। ਨਰ

---

[1]ਸ਼ੋਭਾ ਦੀ ਪ੍ਰਾਪਤੀ ਲਈ। [2]ਸ੍ਰੇਸ਼ਟ। [3]ਜਾਤੀ। [4]ਸੂਰਮਾ। [5]ਵੈਰੀ ਦੇ ਸਮੂਹ ਦਲ (ਸੈਨਾ) ਨੂੰ ਮਾਰਨਾ। [6]ਇਨ੍ਹਾਂ ਦੇ ਨਾਸ਼ ਕੀਤਿਆਂ। [7]ਜ਼ਿਰਹ। [8]ਹੱਥਜਾਰ। [9]ਢਾਲ। [10]ਘੋੜੇ। [11] ਹਾਥੀ। [12]ਸਾਰਾ ਜਗਤ। [13]ਵੱਸ ਕਰਦੇ ਹਨ। [14]ਪੰਜਾਂ ਚੋਰਾਂ ਨੂੰ। *ਪਾ:–ਰਿਪੁ ਗਨ ਦਲ ਮਾਰੇ।

ਸੂਰ ਤਿਸਕੋ ਸੁਜਸੁ ਬਖਾਨੈਂ।ਸੁਖ ਅਬਿਨਾਸ਼ੀ ਮਿਲਹਿ ਮਹਾਨੈਂ'॥੭॥ ਹਾਥ ਜੋਰ ਭਏ ਕਹਿ ਕੱਲਜਾਨਾ। 'ਕ੍ਰਿਪਾ ਆਪ ਕੀ ਜਿਸ ਪਰ ਜਾਨਾ। ਸੋ ਅਸ ਜੋਧਾ ਮਨ ਕੋ ਗਹੈ। ਚਰਨ ਕਮਲ ਸੋਂ ਲਪਟਨੋ ਰਹੈ' ॥੮॥ ਕਹਨੋ ਗੁਰੂ 'ਸਿਮਰਹੁ ਸਤਿਨਾਮੁ। ਸੁਭਟ ਬਨਹਿੰ ਤੈਸੋ ਅਭਿਰਾਮ'। ਸੁਨਿ ਕਰਿ ਗੁਰ ਸੇਵਾ ਕਹੁ ਲਾਗਨੋ।ਸਤਿਸੰਗਤ ਮਿਲਿਬੇ ਅਨੁਰਾਗਨੋ॥੯॥ ਭਾਨੂ ਭਗਤ ਗੁਰੂ ਸਿਖ ਭਾਰਾ। ਕਰਹਿ ਸ਼ਬਦ ਕੋ ਸਦਾ ਬਿਚਾਰਾ। ਜੋ ਬਿਚ ਅਰਥ,ਸੁ ਆਪ ਕਮਾਵੈ। ਪੁਨ ਅਪਰਨਿ ਉਪਦੇਸ਼ ਸੁਨਾਵੈ ॥੧੦॥ ਤਿਸ ਕੀ ਰਸਨਾ ਤੇ ਜੋ ਸੁਨੈ। ਭਾਉ ਭਗਤਿ ਉਪਜਹਿ ਮਨ ਗੁਨੈ[1]। ਸ਼੍ਰੀ ਅਰਜਨ ਢਿਗ ਕਿਨਹੁ ਬਖਾਨਾ। 'ਪੁਰ ਮੁਹਜੰਗ[2] ਬਸਹਿ ਅਨਜਾਨਾ[3] ॥ ੧੧ ॥ ਮਹਾਂ ਦੁਸ਼ਟ ਗੁਰ ਨਿੰਦਾ ਕਰੈ। ਸਿੱਖਨਿ ਗਨ ਕੋ ਤਰਕਨਿ ਧਰੈ'। ਸ਼੍ਰੀ ਮੁਖ ਤੇ ਭਾਨੂੰ ਸੰਗ ਭਾਖਾ। 'ਮੁਹਜੰਗੀ[2] ਗਮਨਹੁ ਧਰਿ ਕਾਂਖਾ ॥੧੨॥ ਨਰ ਗਨ ਕੋ ਗੁਰਮਤਿ ਸਿਖਰਾਵਹੁ । ਨਰਕ ਪਰਨਿ ਤੇ ਜਾਇ ਬਚਾਵਹੁ'। ਸੁਨਿ ਆਗਯਾ ਗੁਰਕੀ ਤਬਿ ਗਯੋ।ਸ਼ਬਦਬਿਚਾਰ ਸੁਨਾਵਤਿਭਯੋ॥੧੩॥ਕ੍ਰਿਸ਼ਨਾ ਸੇਠੀ ਹੁਤੋ ਸੰਗੀਨਾ[4]*। ਸੁਨਿ ਗੁਰਮਤਿ ਕੋ ਭਯੋ ਪ੍ਰਬੀਨਾ। ਸੁਤ ਬਨਿਤਾ ਜੁਤ ਭਾਉ ਧਰੈਤੇ।ਭਾਨੂੰ ਕੀ ਸਭਿ ਸੇਵ ਕਰੈਤੇ॥੧੪॥ਹੋਤਿ ਪ੍ਰਭਾਤਿ ਸਬਦ ਕੀ ਕਥਾ। ਪੁਨ ਸੰਧਯਾ ਕੋ ਕਰਿਹੀਂ ਤਥਾ । ਬਹੁਰ ਕੀਰਤਨ ਮਿਲਿ ਸਭਿ ਕਰੈਂ। ਸਤਿਗੁਰ ਮਹਿੰ ਪੁਨ ਸ਼ਰਧਾ ਧਰੈਂ ॥ ੧੫ ॥ ਇਕ ਭਾਨੂ ਕੇ ਗਮਨੈ[5] ਤਹਾਂ। ਸਤਿਸੰਗਤਿ ਹੋਈ ਸ਼ੁਭ ਮਹਾਂ।ਬਾਂਟਿ ਅਖੋਂਭਨਿ[6] ਕਰਹਿ ਅਹਾਰਾ।ਸੱਤਿਨਾਮ ਕੋ ਸਿਮਰਨਿ ਧਾਰਾ॥੧੬॥ ਲਵਪੁਰਿ ਮਹਿੰ ਲੱਧਾ ਉਪਕਾਰੀ। ਭਾਉ ਭਗਤਿ ਜਿਨ ਬਹੁ ਉਰਧਾਰੀ। ਬੁੱਧੂ ਕੋਰ ਪਜਾਵਾ ਕਾਚੋ। ਦਰ ਪਰ ਲੱਖੂ ਸ੍ਰਾਪ ਉਬਾਚੋ[7] ॥੧੭॥ ਸ੍ਰੀ ਗੁਰ ਪੂਰਨੋ ਲੱਧਾ ਗਯੋ। ਲੱਖੂ ਕੋ ਪ੍ਰਸੰਨ ਕਰਿ ਲਯੋ। ਕਹਨੋ ਤਿਸੈ 'ਨਿਜ ਬਾਕ ਹਟਾਵੋ। ਬੁੱਧੂ ਰਿਲੀ[8],ਆਪ ਲਖਿ ਪਾਵੋ॥੧੮॥ਪਕਹਿ ਪਚਾਵਾ ਥਰਕੋ ਦੀਜੈ। ਕ੍ਰਿਪਾਕਰਹੁ ਗੁਰ ਸਿਖ ਜਾਨੀਜੈ'। ਸੁਨਿ ਲੱਧੇ ਕੇ ਬਚ ਉਪਕਾਰੀ। ਸਿਖ ਲੱਖੂ ਲਖਿ

[1]ਮਨ ਵਿਚ ਵਿਚਾਰਿਆਂ। [2]ਭਾਵ ਹੈ ਮੁਜੰਗ ਤੋਂ, ਜੋ ਤਦੋਂ ਲਾਹੌਰ ਦੇ ਪਾਸ ਪਿੰਡ ਸੀ ਤੇ ਹੁਣ ਨਾਲ ਰਲਗਿਆ ਹੈ, ਛੇਵੇਂ ਗੁਰਾਂ ਦਾ ਗੁਰਦੁਆਰਾ ਭੀ ਉਥੇ ਹੈ। [3]ਇਕ ਅੱਗਯਾਨੀ। [4]ਸੇਠੀ ਸੰਗੀਨਾ। [5]ਜਾਣ ਨਾਲ। [6]ਗਰੀਬ ਮੁਹਤਾਜਾਂ ਨੂੰ। [7]ਲੱਖੂ ਨੇ ਸ੍ਰਾਪ ਕਹਿਆ ਸੀ। [8]ਕਰਸ਼ਾਈ।

*ਭਾ: ਗੁਰਦਾਸ ਮੁਜਬ ਹੈ:—'ਕਿਸ਼ਨਾ ਤੇ ਸੇਠ ਸੰਗੀਨਾ' ਇਸ ਮੁਜਬ ਪਾਠ ਚਾਹੀਏ 'ਕਿਸ਼ਨਾ ਹੁਤੋ ਸੇਠ ਸੰਗੀਨਾ'।

ਰਿਣ ਦੁਖ ਭਾਰੀ॥੧੬॥ਕਹਜੋ ਵਾਕ'ਸੋਪਲਟਹਿ ਨਾਹੀ।ਪਿੱਲੀ ਈਂਟ ਭਾਂਹਿ ਬਿਕ ਜਾਹੀਂ। ਜਿਮ ਪਾਕੀ ਤੇ ਧਨ ਕੋ ਪਾਵੈਂ। ਤਥਾ ਬਿਕਹਿੰ,ਰਿਣ ਸਭਿ ਉਤਰਾਵੈ'॥੨੦॥ਲਵਪੁਰਿ ਮਹਿ ਲੱਧਾ*ਇਸ ਭਾਂਤਿ।ਪਰਉਪਕਾਰ ਕਰਹਿ ਬੱਖਾਤ। ਲੱਖੁ ਰਹੈ ਪਟੋਲੀ ਤਾਂਹਿ। ਗੁਰੂ ਧਯਾਨ ਨਿਸ ਦਿਨ ਮਨ ਮਾਂਹਿ॥੨੧॥ ਇਕ ਤੀਰਥ ਅਰੁ ਮੁਲਾ ਬੇਰੀ।ਸਿੱਖ ਮੁਕੰਦਾ ਮਿਲਿ ਤਿਸ ਬੇਰੀ। ਚੌਥ ਨਿਹਾਲੂ ਜੋ ਸੁਨਿਆਰਾ। ਮਿਲਿ ਆਏ ਗੁਰ ਕੇ ਦਰਬਾਰਾ॥ ੨੨॥ ਕਰਿ ਬੰਦਨ ਕੋ ਬੈਠੇ ਪਾਸ। ਹਾਥ ਜੋਰਿ ਕੀਨੀ ਅਰਦਾਸ। 'ਸਿੱਖ ਆਪ ਕੇ ਅਨਿਕ ਪ੍ਰਕਾਰੇ। ਸ਼ਬਦ ਕੀਰਤਨ ਕਥਾ ਉਚਾਰੈਂ॥੨੩॥ ਇਕ ਤੇ ਸੁਨਤਿ ਸੁ ਮਨ ਦ੍ਰਵ ਜਾਵੈ'। ਇਕ ਕੋ ਕਹਜੋ ਸਮੀਪ ਨ ਜਾਵੈ'। ਸ਼੍ਰੀ ਮੁਖ ਤੇ ਸ਼ੁਭ ਜੁਗਤਿ ਬਖਾਨੀ। 'ਹੀਰਾ ਫਟਕ ਦੁ ਏਕ ਸਮਾਨੀ॥ ੨੪॥ ਹੀਰਾ ਨਿਜ ਪ੍ਰਕਾਸ਼ ਦਿਖਰਾਵੈ। ਸਰਬ ਰੰਗ ਕੇ ਊਪਰ ਛਾਵੈ। ਫਟਕ ਪ੍ਰਕਾਸ਼ ਪਰਹਿ ਨਹਿੰ ਕਾਹੂ। ਅੰਤਰ ਇਤੋ ਦੁਹਨਿ ਕੋ ਮਾਂਹੂ॥੨੫॥ ਤਿਮ ਗੁਰਮੁਖ ਕੀ ਕਰੋ ਪਛਾਨ। ਜਿਸ ਸੰਗਤਿ ਮਹਿੰ ਕਰਹਿੰ ਬਖਾਨ। ਤਿਨਕੋ ਤੇਜ ਸਭਿਨਿ ਪਰ ਛਾਵੈ।ਕਯੋਂਕਿ ਸਦਾ ਸੋ ਸਚੁ ਕਮਾਵੈ॥੨੬॥ਜੇ ਨਰ ਹੀਰੇ ਅਰੁ ਕੁਰਿਆਰੇ। ਸੋ ਕੁਸੰਗ ਮਹਿੰ ਬਨਹਿ ਉਦਾਰੇ। ਸ਼ੁਭ ਨਰ ਪਰ ਤਿਹ ਛਾਇ ਨ ਤੇਜ। ਸਤਿ ਸੰਗਤਿ ਕੋ ਜਿਨਹੁ ਮਜੇਜ'॥੨੭॥ ਜਿਸ ਕੇ ਰਿਦੈ ਸ਼ਬਦ ਗੁਰ ਕੇਰਾ।ਭਯੋ ਪ੍ਰਵੇਸ਼ ਮਹਾਂ ਸੁਖ ਹੇਰਾ।ਸੋ ਰਸਨਾ ਤੇ ਜਥੈ ਬਖਾਨੈ। ਸ਼ੋਭਾ ਸੁਨਤਿ ਸ਼ਾਂਤਿ ਕੋ ਠਾਨੈ॥੨੮॥ ਤ੍ਰਿਸ਼ਨਾ ਤਪਤਿ ਤਜੈਂ, ਸੁਖ ਪਾਵੈਂ। ਸਤਿਸੰਗਤਿ ਸਿਮਰਨਿ ਮਨ ਭਾਵੈ। ਲਖਹਿ–ਜੁ ਮਮ ਤੇ ਬੁੱਧਿ ਉਤੰਗ। ਚਹਿਯਹਿ ਕਰਜੋ ਤਾਂਹਿ ਸ਼ੁਭ ਸੰਗ–॥੨੯॥ਗੁਰ ਬਾਕਨਿ ਕੋ ਰਿਦੈ ਬਸਾਵੈ। ਜੇ ਅਸ ਨਰ ਕੁਸੰਗ ਕਬਿ ਪਾਵੈ। ਨਹਿੰ ਬਿਗਰੈ ਨਿਸ਼ਚਾ ਦ੍ਰਿੜ ਰਹੋ।ਜਥਾ ਅਚਲ ਇਕ ਥਲ ਥਿਰ ਅਹੋ॥੩੦॥ਜਿਮ ਚੰਦਨ ਬਾਵਨ ਤਰੁ ਸੀਤਲ। ਚਹੁੰ ਦਿਸ਼ਿ ਮਹਿ ਅਹਿ[3] ਲਪਟੈਂ ਹੀ ਭਲ। ਤਉ ਨ ਸੀਤ[4] ਤਜਿ ਬਿਖ ਕੋ ਲੋਭਿ। ਸਰਪਨ ਕੋ ਸੀਤਲ ਕਰਿ ਦੇਤਿ॥੩੧॥ ਤਿਮ ਗੁਰਮੁਖ ਜੇ ਧਸਹਿੰ ਕੁਸੰਗ।ਤਹਿੰ ਭੀ ਦੇਤਿ ਆਪਨੋ ਰੰਗ। ਤਿਨਕੋ ਅਵਗੁਨ ਆਪ ਨ ਕਰੈਂ।

[1]ਪੈਂਘਰ ਜਾਂਦਾ ਹੈ। [2]ਮਿਸ਼ਰਾਨ, ਭਾਵ ਮੇਕਾਵ। [3]ਸੱਪ। [4]ਸੀਤਲਤਾ।

*ਇਹ ਲੱਧਾ ਪਰਉਪਕਾਰੀ ਉਹੋ ਹੈ ਜਿਸ ਨੇ ਸੱਤਾ ਬਲਵੰਡ ਬਖਸ਼ਵਾਏ ਸਨ। ਪਿੱਛੇ ਰਾਸ ੨ ਅੰਸੂ ੪੮ ਵਿਚ ਲੱਖੂ ਦਾ ਜ਼ਿਕਰ ਬਖਸ਼ਣ ਵੇਲੇ ਨਹੀਂ ਆਯਾ। ਗੁਰੂ ਜੀ ਨੇ ਆਪ ਪਿੱਲੀਆਂ ਪੱਕੀਆਂ ਦੇ ਭਾ ਵਿਕਣ ਦਾ ਵਰ ਦਿੱਤਾ ਹੈ।

ਸ਼ੁਭ ਗੁਨ ਕਹਿ ਕਹਿ ਉਰ ਮਹੁ ਧਰੈ" ॥੩੨॥ ਸੁਨਿ ਸਿੱਖਨਿ ਸਭਿ ਸੀਸ ਨਿਵਾਯੋ।ਜਥਾ ਜੋਗ ਸ਼੍ਰੀਗੁਰੂ ਬਤਾਯੋ।ਇਸ ਪ੍ਰਕਾਰ ਨਿਤ ਹੋਤਿ ਉਚਾਰਾ।ਸ਼੍ਰੀ ਅਰਜਨ ਸਿਖ ਕਰਤਿ ਉਧਾਰ॥੩੩॥ ਫੈਲਨੋ ਸੁਜਸੁ ਬਿਦੇਸ਼ ਅਸ਼ੇਸ਼।ਚਹੁੰ-ਦਿਸ਼ਿ ਕੇ ਨਰ ਆਇੰ ਹਮੇਸ਼। ਇਕ ਦਿਨ ਬੈਠੇ ਸਭਾ ਬਿਸਾਲ। ਬਡੇ ਬਡੇ ਸਿਖ ਭਗਤ ਰਸਾਲ[1]॥੩੪॥ਚਲਨੋ ਜ਼ਿਕਰ[2] 'ਸਿਖ ਬਹੁ ਕਿਸ ਦੇਸ਼?।ਕਹਿੰ ਸਤਿਸੰਗਤਿ ਭਾਉ ਵਿਸ਼ੇਸ਼'। ਜਿਸ ਜਿਸ ਜੋ ਜੋ ਦੇਖਨਿ ਕੀਨਾ। ਕਰਨੋ ਸੁਨਾਵਨਿ ਜਸ ਜਸ ਚੀਨਾ ॥੩੫॥ਕਿਤਿਕ ਸਿੱਖ ਸ਼੍ਰੀ ਗੁਰ ਸੋਂ ਕਹੈਂ'ਦੇਸ਼ ਗਿਰਨਿ[3] ਕਸ਼ਮੀਰ ਜੁ ਅਹੈ। ਤਰਕਤਿ ਪੰਡਿਤ ਤਹਾਂ ਮਹਾਨੀ। ਪਢਨਿ ਦੇਤਿ ਨਹਿੰ ਸਤਿਗੁਰ ਬਾਨੀ॥੩੬॥--ਸੰਸਕ੍ਰਿਤ ਸੁਰ ਬਾਨੀ ਜਾਨਹੁ। ਮਨੁਖ ਗਿਰਾ ਭਾਖਾ ਇਹ ਮਾਨਹੁ। ਕਯੋਂ ਤੁਮ ਪਠਹੁ, ਕਹਾਂ ਫਲ ਲਾਗੈ[4] ? ਨਿੱਤ ਨਮਿਤ ਕੇ ਕਰਮਨਿ ਤਯਾਗੈ--॥੩੭॥ਇੱਤਯਾਦਿਕ ਸਭਿਹੂੰਨ ਸੁਨਾਵੈਂ।ਗੁਰ ਮਤਿ ਸਿੱਖੀ ਤੇ ਸੁ ਹਟਾਵੈਂ' ।ਸ਼੍ਰੀ ਅਰਜਨ ਸੁਨਿ ਸਭਾ ਮਝਾਰ।ਮਾਧੋ ਸੈਂਦੀ ਨਿਕਟ ਹਕਾਰ॥੩੮॥ ਸ਼੍ਰੀ ਮੁਖ ਤੇ ਫੁਰਮਾਵਨਿ ਕੀਨਾ।'ਗੁਰਮਤਿ ਮਹਿ ਤੂੰ ਅਹੈਂ ਪ੍ਰਬੀਨ।ਅਬਿ ਹਮ ਤੋਹਿ ਬਚਨ ਕੇ ਮਾਂਹੀ।ਪਾਈ ਸ਼ਕਤਿ ਮਿਟਹਿ ਕਬਿ ਨਾਂਹੀ॥੩੯॥ਪਰਬਤ ਬਿਖੈ ਦੇਸ਼ ਕਸ਼ਮੀਰ । ਸਿੱਖੀ ਜਾਇ ਦ੍ਰਿੜ੍ਹਾਵਹੁ ਧੀਰ।ਗੁਰਮਤਿ ਕੋ ਕੀਜਹਿ ਬਿਸਤਾਰ । ਸਿਮਰਹਿੰ ਸੱਤਿਨਾਮ ਸੁਖਸਾਰ'॥ ੪੦॥ਸੁਨਿ ਮਾਧੋ ਪੁਨ ਬਾਕ ਬਖਾਨੇ[5]'ਤਹਾਂ ਭਗਤਿ ਕੋਬਿੱਪ੍ਰਨ ਜਾਨੈਂ।ਕਰਮ ਕਾਂਡ ਮੈਂ ਸੋ ਲਪਟਾਏ।ਨਹਿੰ ਉਪਾਸਨਾ ਮਨ ਮਹਿ ਲਯਾਏ'॥ ੪੧॥ ਕਹਨੋ ਗੁਰੂ'ਸੋ ਭਗਤੀ ਜਾਨੈਂ'।ਨਹੀਂ ਕਮਾਵਤਿ ਜਿਮ ਅਨਜਾਨੈ।ਪਹੁੰਚਹਿੰਜਥਿ, ਤੁਵ ਦਰਸ਼ਨ ਪੈਹੈਂ । ਰਿਦੈ ਉਪਾਸਨ ਕੋ ਉਪਜੈਹੈਂ ॥੪੨॥ਸੰਸਕ੍ਰਿੱਤ ਜਿਮ ਬਿੱਪ੍ਰਨਿ ਪ੍ਯਾਰੀ। ਪਠੈਂ ਸੁਨੈਂ ਮਾਨਹਿੰ ਉਰ ਧਾਰੀ।ਤਿਮ ਸਿੱਖਨਿ ਕੋ ਸਤਿ-ਗੁਰ ਬਾਨੀ । ਸੁਨਤਿ ਸ਼ੋਨ ਜਿਹ ਮਤਿ ਹਰਖਾਨੀ'॥੪੩॥ਲੈ ਗੁਰ ਆਇਸੁ ਹੈ ਕਰਿ ਤਯਾਰੀ। ਗਮਨਨੋ ਗੁਰਮਤਿ ਦੇਨਿ ਪਹਾਰੀ[6] । ਗੁਰ ਸ਼ਬਦਨਿ ਕੀ ਪੋਥੀ ਲੀਨਿ । ਅਰਥ ਕਰਨਿ ਮਹਿ ਸੁਮਤਿ ਪ੍ਰਬੀਨ॥੪੪॥ਪੁਰਿ ਮਹਿ ਕਰਨੋ ਜਾਇ ਕਿਤ ਛੋਰਾ।ਉਪਦੇਸ਼ਨਿ ਲਾਗਨੋ ਜਿਸ ਬੇਰਾ।ਮਿਲਿ ਪੰਡਿਤ ਮਾਧੋ ਢਿਗ ਆਏ। 'ਭਾਖਾ ਕੀ ਨ ਕਥਾ ਹਮ ਭਾਏ' ॥ ੪੫ ॥ ਸੁਰ ਬਾਨੀ

---

[1]ਰਸੀਏ । [2]ਪ੍ਰਸੰਗ । [3]ਪਹਾੜੀ ਦੇਸ਼ । [4]ਕੀ ਫਲ ਲੱਗੇਗਾ । [5]ਉਹ ਭਗਤੀ ਨੂੰ ਜਾਣ ਲੈਣਗੇ । [6]ਪਹਾੜੀਆਂ ਨੂੰ । [7]ਦੰਗੀ ਨਹੀਂ ਲੱਗਦੀ ।

ਤਜਿ ਕਿਮ ਇਹ ਧਾਰੈਂ। ਨਹਿੰ ਆਵਤਿ ਇਮ ਰਿਦੈ ਹਮਾਰੈ'। ਸੁਨਿ ਮਾਧੋ ਭਬਿ ਜੁਗਤਿ ਬਖਾਨੀ। "ਜਿਸ ਨਰ ਲਾਗੀ ਖੁਧਾ ਮਹਾਂਨੀ ॥ ੪੬ ॥ ਸੋ ਜਿ ਪ੍ਰਤੀਖਹਿ ਕੈਚਨ ਬਾਸਨ[1]। ਕਰਹਿ ਜਤਨ ਤੇ ਪੂਜਹਿ ਆਸ ਨ[2]। ਪ੍ਰਾਨ ਹਾਨਿਤਬਿ ਲੌ ਹੁਇਜਾਤਿ।ਬਿਨਤਿਸ ਮਿਲੇ ਨ ਭੋਜਨ ਖਾਤਿ॥੪੭॥ਦੂਸਰ ਛੁਧਿਤਿ ਅਹਾਰ ਨਿਹਾਰਾ। ਜਿਸ ਕਿਸ ਬਾਸਨ ਸੁਚ ਮਹਿੰ ਧਾਰਾ[3]।ਅਚਹਿ ਅਨੰਦ ਹੋਇ ਕਰਿ ਜੀਵਤਿ। ਸਰਬ ਭਾਂਤਿ ਕੋ ਸਮਰਥ ਥੀਵਤਿ ॥ ੪੮ ॥ ਮਹਾਂ ਜਤਨ ਤੇ ਲਹਿ ਸੁਰਬਾਨੀ[4]। ਪੁਨ ਹੈਕਾਰ ਹੋਤਿ ਉਰ ਆਨੀ। ਸੋਈ ਭੁਗਤਿ ਗਯਾਨ ਬਿਚ ਭਾਖਾ[5]। ਜਿਸ ਕੋ ਮੁਕਤਿ ਹੋਨਿ ਅਭਿਲਾਖਾ ॥੪੯॥ ਗੁਰਮਤਿ ਪਾਇ ਸੁ ਹੋਇ ਨਿਹਾਲ।ਬ੍ਰਹਮ ਗਯਾਨੁ ਅਰੁ ਘ੍ਰਿਤ ਸਮ ਚਾਲ[6]। ਜਿਸ ਕਿਸ ਬਾਸਨ ਰਹੈ ਪੁਨੀਤ। ਅੰਗੀਕਾਰਹਿੰ ਸਭਿ ਧਰਿ ਪ੍ਰੀਤਿ ॥੫੦॥ ਤਿਮ ਕਿਸ ਜਾਤਿ ਬਰਨ ਕਿਸ ਹੋਇ। ਬ੍ਰਹਮ ਗਯਾਨ ਲਹਿ ਬੁਧਿ ਸਭਿ ਕੋਇ।ਸੁਰ ਬਾਨੀ[7] ਤੁਮ ਪ੍ਰਥਮ ਬਿਚਾਰੋ।ਪੁਨ ਭਾਖਾ ਮਹਿੰ ਅਰਥ ਉਚਾਰੋ॥ ੫੧॥ਭਾਖਾ ਬਿਨ ਜੌ ਕਾਮ ਤੁਹਾਰਾ।ਪੂਰਨ ਭਯੋ ਨ,ਲੇਹੁ ਬਿਚਾਰਾ। ਸੱਤਿ-ਨਾਮ ਫਲਦਾਯਕ ਚਾਰ[8]।ਗੁਰਮੁਖ ਸਿਮਰਹਿ ਹੋਇ ਉਧਾਰ ॥੫੨॥ ਜਾਤਿ ਮਾਨ ਧਰਿ ਜਨਮ ਨ ਖੋਵਹੁ। ਕਰਹੁ ਭਗਤਿ ਪ੍ਰਭੁ ਸਭਿ ਮਹਿੰ ਜੋਵਹੁ'। ਕਹਿ ਪੰਡਤ[9]ਹਮ ਭਾਖਾ ਕਹੀਂ।ਮੂਢਨਿ[10] ਸਮੁਝਾਵਨਿ ਕੋ ਚਹੀਂ[11]॥੫੩॥ਸੁਨਿ ਮਾਧੋ ਨੇ ਫੇਰ ਬਖਾਨਾ। "ਪਾਰਬ੍ਰਹਮ ਕਰਤਾਰ ਮਹਾਨਾ। ਜਿਸ ਕੇ ਸ੍ਵਾਸ ਬੇਦ ਸਭਿ ਜੋਵਾ। ਸੋ ਸਰੂਪ ਸ਼੍ਰੀ ਨਾਨਕ ਹੋਵਾ ॥ ੫੪ ॥ ਕਲਿ ਮਹਿੰ ਮਤਿ ਬਿਹੀਨ ਨਰ ਜਾਨੇ।ਭਾਖਾ ਬਿਖੈ ਕਹਜੋ ਕੱਲਜ਼ਾਨੇ।ਗੁਰੂ ਸ਼ਬਦ ਤੇ ਹੁਇਮਨ ਨੀਵਾ।ਸੰਸਕ੍ਰਿਤ ਤੇ ਮਾਨ ਬਧੀਵਾ॥੫੫॥ਜਿਨ ਮਾਨੀ ਸ਼੍ਰੀ ਸਤਿਗੁਰ ਬਾਨੀ। ਸਰਬ ਸ਼ਕਤਿ ਜੁਤ ਭੇ ਬ੍ਰਹਮ ਗਯਾਨੀ। ਦੇਸ਼ ਬਿਦੇਸ਼ਨਿ ਮਹਿੰ ਬਿਦ-ਭਾਏ। ਛਪੇ ਨਹੀਂ ਉਬਰੇ ਸਮੁਦਾਏ'॥੫੬॥ਇੱਤਯਾਦਿਕ ਕਹਿ ਬਹੁ ਸਮੁ-ਝਾਏ। ਬਚਨ ਪ੍ਰਤਾਪ ਭਏ ਸਿਖ ਆਏ। ਕਥਾ ਕੀਰਤਨ ਦੋਨਹੁ ਕਾਲ। ਸੁਨਹਿੰ ਕਰਹਿੰ ਧਰਿ ਪ੍ਰੇਮ ਬਿਸਾਲ॥੫੭॥ ਧਰਮਸਾਲ ਪੁਰਿ ਬਿਖੈ ਬਨਾਈ। ਸੇਵਹਿੰ ਸਤਿਸੰਗਤਿ ਸਮੁਦਾਈ। ਸਿੱਖਨਿ ਸੇਵ ਹੋਨਿ ਭਬਿ ਲਾਗੀ। ਭਏ

[1]ਸੋਨੇ ਦਾ ਬਰਤਨ। [2]ਆਸ਼ਾ ਪੂਰੀ ਨਹੀਂ ਹੋਵੇਗੀ। [3]ਜਿਸ ਕਿਸੇ ਸੁੱਚੇ ਬਰਤਨ ਵਿਖੇ ਰਖਿਆ। [4]ਭਾਸ਼ਾ ਵਿਚ ਉਹੋ ਭੁਗਤੀ ਤੇ ਗਯਾਨ ਹੈ। [5]ਇਕੋ ਜਿਹੀ ਰੀਤ ਹੈ। [6]ਦੇਵ ਬਾਣੀ ਭਾਵ ਸੰਸਕ੍ਰਿਤ। [7]ਧਰਮ ਅਰਥ ਕਾਮ ਮੋਖ। [8]ਮੂਰਖਾਂ ਨੂੰ।

ਗੁਰੂ ਪਗ ਕੇ ਅਨੁਰਾਗੀ ॥ ੫੮ ॥ ਲੇ ਗੁਰ ਕਾਰ ਦਰਸ ਕੋ ਆਵੈਂ। ਹੋਤਿ ਨਿਹਾਲ ਪਰਮ ਸੁਖ ਪਾਵੈਂ। ਇਮ ਸਿੱਖੀ ਬਿਥਰੀ ਕਸ਼ਮੀਰ। ਸਿਮਰਹਿੰ ਸੱਤਿਨਾਮ ਧਰਿ ਧੀਰ ॥ ੫੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰਾਸੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਚਤਵਾਰ ਬਸ਼ਟੀ ਅੰਸੁ ॥ ੬੪ ॥

੬੫. [ਭਾਈ ਰੂਪ ਚੰਦ, ਭੀਵਾ ਆਦਿ ਸਿੱਖਾਂ ਪ੍ਰਤਿ ਉਪਦੇਸ਼]।

ਦੋਹਰਾ ॥ ਰੂਪ ਚੰਦ ਭੀਵਾ ਜੁਗਲ ਬਸਹਿੰ ਸਿਰੰਦ ਮਝਾਰ। ਕਿਰਤ ਕਰਹਿੰ ਸਿੱਖਨਿ ਮਿਲਹਿੰ ਬਾਂਟਤਿ ਅਚਹਿੰ ਅਹਾਰ ॥ ੧ ॥ ਚੌਪਈ ॥ ਪੁਰਬ ਦਿਵਸ ਮਹਿੰ ਅਸਨ ਬਨਾਵਹਿੰ। ਸਿੱਖਨਿ ਕੋ ਧਰਿ ਭਾਉ ਅਚਾਵਹਿੰ।ਏਕ ਮੁਗ਼ਲ ਤਿਨ ਕੇ ਢਿਗ ਆਇ।ਸੌਂਪੀ ਦੀਨਾਰ ਜੁ ਸਮੁਦਾਇ ॥੨॥ ਧਰਿ ਦਿੱਲੀ ਕੋ ਗਮਨਨੋ ਸੋਇ। ਲਿਖਨੋ ਵਹੀ ਪਰ ਨਹਿੰ ਇਨ ਦੋਇ[1]।ਬਿਸਰ ਗਏ ਨਹਿੰ ਰਿਦੈ ਸੰਭਾਰੀ। ਧਰੀ ਰਹੀ ਜਹਿੰ ਧਰਿ ਇਕ ਬਾਰੀ[2]॥੩॥ ਪੰਚ ਮਾਸ ਮਹਿੰ ਹਟਿ ਸੋ ਆਯੋ। ਦੋਨਹੁੰ ਕੋ ਨਿਜ ਬਦਨ ਦਿਖਾਯੋ। ਹਿਤ ਜਾਚਨਿ ਧਨ ਬਾਕ ਸੁਨਾਵਾ।'ਮੈਂ ਤੁਮਰੇ ਢਿਗ ਧਰਿ ਗਮਨਾਵਾ[3]'॥੪॥ਵਹੀ ਖੋਲਦੇਖਤਿ ਨਿਜ ਲਿਖਨੋ। ਨਹੀਂ ਨਾਵ ਮੁਗਲਹਿ ਕੋ ਪਿਖਨੋ। 'ਹਮਰੇ ਪਾਸ ਧਰੀ ਨਹਿੰ ਤੋਹੀ।ਵਹੀ ਨਾਮ ਕੋ[4]ਪਿਖਨੋ ਨ ਮੋਹੀ'॥੫॥ਝਗਰਤਿ ਝਗਰਤਿ ਕਰੇ ਸ਼ਿਤਾਬ।ਹਿਤ ਨਸਾਉਂ ਢਿਗ ਗਏ ਨਬਾਬ। ਤਹਾਂ ਤੇਲ ਕੋ ਧਰਨੋ ਕਰਾਹਾ। ਤਪਤ ਕਰਨੋ ਪਾਵਹੁ ਕਰ ਮਾਹਾ[5] ॥ ੬ ॥ ਪੰਚ ਮੁਹਰ ਕੋ ਕਰਨਿ ਪ੍ਰਸਾਦਿ। ਸਿੱਖਨਿ ਗੁਰਸੁਖ ਸੁੱਖੀ ਆਦਿ[6]।ਮੁਗਲ ਸ਼ੀਰਨੀ ਪੀਰਨਿ ਮਾਨੀ।[7]ਬਾਂਟਨਿ ਕਰੋਂ ਦਰੁਦ[8] ਬਖਾਨੀ ॥ ੭ ॥ ਦੋਨਹੁੰ ਕੇ ਕਰ ਪਰਸੋ ਕਰਾਹੇ। ਸਿਖ ਕਰ ਬਚਨੋ, ਮੁਗਲ ਕੋ ਦਾਹੇ। ਕਰਿ ਕੂਰਾ ਸੋ ਵਹਿਰ ਨਿਕਾਰਾ। ਭੀਵਾ ਅਪਨੇ ਸਦਨ ਸਿਧਾਰਾ॥੮॥ਰੂਪਚੰਦ ਭ੍ਰਾਤਾ ਸੋਂ ਕਹਨੋ।[9]ਕਨੋਂ ਧਨ ਮੁਗ਼ਲ ਮਾਂਗਬੋ ਚਹਨੋ[10]?'। ਤਬਿ ਦੋਨੋਂ ਨੇ ਸਕਲ ਦੁਕਾਨ।ਖੋਜਨਿ ਕਰੀ ਸਕਲ ਅਸਥਾਨ ॥ ੯ ॥ ਕਿਸ ਬਾਸਨ ਮਹਿੰ ਤੇ ਸੋ ਪਾਈ। ਮੁਹਰ ਵਾਂਸਨੀ ਮਹਿੰ ਸਮੁਦਾਈ। ਬਹੁਤ ਬਿਸੂਰਤਿ ਸ਼ੋਧੂ ਗਏ ਤਹਿੰ। ਮੁਗ਼ਲ ਸਚਿੰਤ[11]ਮਹਾਂਦੁਖ ਸੋਂ ਜਹਿੰ ॥ ੧੦॥[12]ਬਿਸਰ ਗਏ ਹਮ ਖੋਜੀ ਆਛੇ।ਭਰੀ ਵਾਂਸਨੀ ਪ੍ਰਾਪਤਿ ਪਾਛੇ। ਲਿਹੁ

---

[1]ਇਨ੍ਹਾਂ ਦੋਹਾਂ ਨੇ। [2]ਜਿੱਥੇ ਇਕ ਵੇਰ ਰੱਖੀ ਸੀ। [3]ਧਰ ਗਿਆ ਸਾਂ। [4]ਵਹੀ ਵਿਚ ਨਾਮ ਨੂੰ। [5]ਵਿਚ ਹੱਥ ਪਾਵਣ ਲਈ। [6]ਪਹਿਲੇ ਸਿੱਖਾਂ ਨੇ ਗੁਰੂ ਦੀ ਸੁੱਖਣਾ ਸੁੱਖੀ। [7]ਮੁਗਲ ਨੇ ਸਾਥੋਂ ਕਿਉਂ ਧਨ ਮੰਗਣਾ ਚਾਹਿਆ ਸੀ (ਕੁਛ ਕਾਰਨ ਹੋਊ)। [8]ਸਹਤ ਚਿੰਤਾ। [9]ਉਹ ਬੋਲੇ।

ਅਪਨੀ ਦੁਖਦੂਰ ਕਰੀਜੈ।ਛਿਮਹੁ ਭੂਲਹਮਰੀ,ਸੁਖ ਲੀਜੈ'॥੧੧॥ਬਿਸਮਤਿ ਮੁਸ਼ਾਲ ਕਹੀ ਮੁਖ ਬਾਨੀ। 'ਕਿਸ ਕੀ ਤੁਮ ਮੰਨਤ ਤਬਿ ਮਾਨੀ?'। ਭੀਵੇ ਕਹਜੋ'ਮੁਹਰ ਹਮ ਪਾਂਚੇ। ਸੁੱਖੀ ਸੁੱਖ'ਸਤਿਗੁਰੂ ਸਾਚੇ' ॥੧੨॥ ਕਾਮਲ ਗੁਰੂ ਮੁਸ਼ਾਲ ਮਨਜਾਨਿ।ਕਹਜੋ'ਚਲਹੁ ਲੇ ਮੁਝ ਗੁਰ ਥਾਨਿ'।ਦੋਨਹੁ ਭ੍ਰਾਤ ਸੰਗ ਲੇ ਤਾਂਹੀ।ਆਏ ਸ਼ੀਘ੍ਰ ਗੁਰੂਕੇ ਪਾਹੀ॥੧੩॥ਮਸਤਕ ਟੇਕਿ ਬੈਠਿਕਰਿ ਬੂਝੇ। 'ਇਹ ਬਿੱਪ੍ਰੀਤਿ ਭਈ ਉਰ ਸੂਝੇ[2]?।ਸਾਚੋ ਝੂਠ ਝੂਠ ਭਾ ਸਾਚੋ!'।ਸੁਨਿ ਸ਼੍ਰੀ ਸਤਿਗੁਰ ਬਚਨ ਉਬਾਚੋ ॥ ੧੪ ॥ 'ਇਸ ਕੋ ਨਹਿੰ ਸੁਧਿ ਦਰਬ ਤੁਹਾਰੇ। ਪਰਜੋ ਸਿੱਖ ਪੁਨ ਸ਼ਰਨ ਹਮਾਰੇ। ਲਿਯੋ ਉਬਾਰ ਆਪਨੋ ਜਾਨੇ। ਤੁਵ ਬਹੁ ਪੀਰ ਨ ਰੱਛਜ ਠਾਨੇ[3]'॥੧੫॥ਸੁਨਿ ਕਰਿ ਮੁਸ਼ਾਲ ਪਰਜੋ ਸ਼ਰਨਾਈ। ਭਯੋ ਸਿੱਖ ਗੁਰਮਤਿ ਚਿਤ ਪਾਈ।'ਧੰਨ ਧੰਨ'ਕਹਿ ਜਹਿੰ ਕਹਿੰ ਸਾਰੇ। ਸਤਿਗੁਰ ਕੋ ਬਡ ਸੁਜਸੁ ਉਚਾਰੇ ॥੧੬॥ ਇਕ ਪਰਤਾਪੁ ਸਿਖ ਚਲਿ ਆਯੋ। ਸਤਿਗੁਰ ਆਗੇ ਸੀਸ ਨਿਵਾਯੋ। ਹਾਥ ਜੋੜਿ ਅਰਜ਼ੀ ਇਮ ਕਹੀ। 'ਹਮਰੀ ਬ੍ਰਿੱਤਿ[4] ਸ਼ਸਤ੍ਰ ਕੀ ਅਹੀ॥੧੭॥ ਜਿਸ ਬਿਧਿ ਹੈ ਪ੍ਰਾਪਤਿ ਕੱਲਜਾਨਾ। ਆਪ ਕਰੋ ਉਪਦੇਸ਼ ਮਹਾਨਾ'। ਸ਼੍ਰੀ ਮੁਖ ਤੇ ਤਬਿ ਤਿਸਕੋ ਭਾਖਾ। 'ਆਇ ਕਾਲ ਜਬਿ ਕੋਇ ਨ ਰਾਖਾ॥੧੮॥ਜੇ ਕਰਿ ਕਾਲ ਨਹੀਂ[5]ਇਸ ਆਵਾ।ਤੌ ਰਾਖੋਨਿਤ ਕਾਲ ਰਹਾਵਾ[6]।ਯਾਂਤੇ ਧਰੈ ਧਰਮ ਨਿਜ ਜੋਧਾ। ਨਹੀਂ ਜੁੱਧ ਮਹਿੰ ਤਜਾਗਹਿ ਕ੍ਰੋਧਾ[7] ॥੧੯॥ ਸੰਤ, ਅਤਿਥ, ਦਿਜ, ਧੇਨੂ, ਰੰਕ। ਜੋ ਇਨਕੋ ਦੁਖ ਦੇਹਿ ਅਤੰਕ[8]।ਤਹਾਂ ਧਰਮ ਕੋ ਜੋਗ ਮਚਾਵੈਘਨੇ ਕਿ ਥੋਰੇ ਨਹਿੰ ਮਨ ਲਜਾਵੈ॥ ੨੦॥ਜਥਾਸ਼ਕਤਿ ਕਰਤੋ ਰਹਿਦਾਨ। ਖਾਨ ਪਾਨ ਬਸਤ੍ਰਨਿ ਧਨ ਜਾਨਿ। ਕਰਿਬੇ ਦਾਨ ਸ਼ਸਤ੍ਰ ਕੇ ਮਾਂਹੀ।ਬਰਕਤ ਹੋਤਿ ਨਿਫਲ ਹੁਇਨਾਂਹੀ॥੨੧॥ ਸੁਜਸੁ ਜਗਤ ਕਹਿ ਸੁਧਾ ਸਮਾਨ। ਬਿਖ ਸਮ ਅਪਜਸੁ ਕਰਹਿ ਸੁ ਹਾਨ'। ਸੁਨਿ ਪ੍ਰਸੰਨ ਭਾ ਰਿਦੈ ਪ੍ਰਤਾਪੂ[9]। ਨਮੋ ਕਰੀ ਗੁਰ ਲਖਜੋ ਪ੍ਰਤਾਪੂ[10] ॥ ੨੨ ॥

---

[1]ਸੁਖਣਾਂ। [2]ਸਾਡੇ ਦਿਲ ਨੂੰ ਪਤਾ ਲੱਗੇ ਕਿ ਇਹ ਉਲਟੀ (ਕਿਉਂ) ਹੋਈ ? [3]ਤੇਰੇ ਬਹੁਤੇ ਪੀਰਾਂ ਨੇ ਰੱਖਿਆ ਨਾ ਕੀਤੀ। [4]ਕਾਰ ਵਿਹਾਰ। [5]ਕਾਲ ਹੀ ਰਾਖਾ ਰਹਿੰਦਾ ਹੈ। [6]ਜੁੱਧ ਵਿਚ ਬੀ ਕ੍ਰੋਧਾਤੁਰ ਹੋਕੇ (ਆਪਣੇ ਧਰਮ ਨੂੰ) ਨਾ ਤਿਆਗੇ। ਜੋ ਪਹਿਲੀ ਤੁਕ ਵਿਚ ਕਿਹਾ ਹੈ ਕਿ ਜੋਧ ਧਰਮ ਧਾਰਨ ਕਰੇ, ਜੋਧੇ ਦਾ ਧਰਮ ਹੈ ਉਤਸਾਹ, ਉਤਸਾਹ ਹੁੰਦਾ ਹੈ ਪਰਸੁਆਰਥ ਵਿਚ। ਆਪਣੀ ਜਾਨ ਦੀ ਧਰਮ ਹਿਤ ਪਰਵਾਹ ਨਾ ਕਰੇ, ਕਿਉਂਕਿ ਕਾਲ ਜਦ ਤਕ ਨਹੀਂ ਆਯਾ, ਕਾਲ ਹੀ ਇਸਦਾ ਰਾਖਾ ਹੈ, ਕਾਲ ਆਏ ਬਿਨ ਮਰ ਨਹੀਂ ਸਕਦਾ। [7]ਦੁਖ ਦੇਵੇ ਯਾ ਡਰ। [8]ਸਿਖ ਦਾ ਨਾਮ। [9]ਪ੍ਰਤਾਪ ਨੂੰ ਦੇਖਕੇ।

ਨੰਦਾ ਵਿੱਠੜ[1] ਸ੍ਵਾਮੀਦਾਸ।ਬਸਹਿ ਬਨੇਸਰ ਕਰੈਂ ਅਵਾਸ।ਕਰਹਿਂ ਧਰਮ ਕੋ ਜੁਤਵਿਵਹਾਰ।ਕਹੈਂ ਜੁ ਮੋਲ ਸੁ ਏਕੋਬਾਰ॥੨੩॥[2]ਇਕ ਸੁਖਨੀ[2]'ਤਿਨ ਕੋ ਭਾ ਨਾਮ। ਚਲਿ ਆਏ ਸਤਿਗੁਰ ਕੀ ਸ਼ਾਮ।ਕਰਿ ਬੰਦਨ ਬੈਠੇ ਹੁਇ ਪਾਸ। 'ਇਕ ਸੁਖਨੀ' ਭਾ ਜ਼ਿਕਰ ਪ੍ਰਕਾਸ਼॥੨੪॥ ਸ਼੍ਰੀਅਰਜਨ ਗੁਰਦੇਵ ਬਖਾਨ। 'ਇਸ ਤੇ ਹੀ ਹੁਇ ਤੁਮ ਕਲਜਾਨਾ। ਝੂਠ ਬਰਾਬਰ ਪਾਪ ਨ ਦੂਜਾ। ਸਾਚ ਸਮਾਨ ਪੁੰਨ ਨਹਿਂ ਪੂਜਾ[3]॥੨੫॥ ਸਿੱਖਨਿ ਕੀ ਸੇਵਾ ਨਿਤ ਕਰੋ। ਗੁਰਮਤਿ ਸਦਾ ਰਿਦੈ ਉਰਧਰੋ। ਸੀਤ ਕਾਲ ਮਹਿਂ ਦੀਜਹਿ ਚੀਰ। ਭਲੇ ਕਰਮ ਮਹਿਂ ਕੀਜਹਿ ਧੀਰ[4]॥੨੬॥ਗੁਰ ਕੋ ਬਚਨ ਮਾਨਿ ਘਰਿਆਏ।ਸਿੱਖਨਿ ਕੀ ਸੇਵਾ ਮਨ ਲਾਏ। ਸੁਤ ਬਨਿਤਾ ਸਭਿ ਕੇ ਉਰ ਭਾਉ। ਮਿਲਹਿਂ ਸਿੱਖ ਸੰਗ ਮਧੁਰ ਸੁਭਾਉ॥੨੭॥ਗੁਰਬਾਨੀ ਸੰਗ ਪ੍ਯਾਰ ਕਰੈਂਤੇ। ਪਠੈਂ ਸੁਨੈਂ ਤਿਸ ਪੰਥ ਚਲੈਂਤੇ। ਚਰਨ ਪਖਾਰਹਿਂ ਸਿੱਖਨਿ ਕੇਰੇ। ਭੋਜਨ ਬਸਤ੍ਰਨਿ ਦਾਨ ਘਨੇਰੇ ॥ ੨੮ ॥ ਇਮ ਕਰਤੇ ਹੀ ਭਯੋ ਉਧਾਰ। ਪਾਇ ਪਰਮਪਦ ਗੁਰ ਦਰਬਾਰ। ਗੋਪੀਮਹਿਤਾ ਨੱਥਾਔਰ। ਭਾਊਮੋਕਲ ਮਿਲਿ ਇਕ ਠੌਰ॥੨੯॥ਢਿੱਲੀਮੰਡਲ ਗੁਰ ਢਿਗ ਆਏ। ਬੰਦਨ ਕਰਿ ਸੁਭ ਦਰਸ਼ਨ ਪਾਏ। ਹਾਥ ਜੋਰਿ ਪਰਸੰਗ ਬਖਾਨਾ।[5]ਬਾਲੀ ਰਚੀ ਆਪ ਬਿਧਿ ਨਾਨਾ ॥੩੦॥ ਪਢਤਿ ਸੁਨਤਿ ਮਨ ਕੋ ਸੁਖਦੇਤਿ। ਪ੍ਰੇਮ ਬਧਾਵੈ ਦੁਖ ਹਰਿ ਲੇਤਿ[6]। ਬਿਸ਼ਿਯਨਿ ਤੇ ਸ਼ਾਂਤੀ ਉਪਜਾਵੈ। ਸੱਤਿਨਾਮ ਕੋ ਸਿਮਰਨਿ ਭਾਵੈ ॥੩੧॥ ਕੇਤਿਕ ਅਪਰਨਿ ਕੀਨਸਿ ਬਾਨੀ। ਬਹੁ ਬਿਧਿ ਤੇ ਚਾਤੁਰਤਾ ਸਾਨੀ[7]।ਤਿਨ ਤੇ ਮਨ ਨਹਿਂ ਦ੍ਰਵੈ ਸੁਨੇਤੇ[8]। ਪ੍ਰੇਮ ਨ ਉਪਜਹਿ ਰਿਦੈ ਭਨੇ ਤੇ[9]॥੩੨॥ਸ਼੍ਰੀ ਮੁਖ ਤੇ ਫੁਰਮਾਵਨਿ ਕੀਨਾ। 'ਗੁਰ ਬਾਨੀ ਮਹਿਂ ਸ਼ਕਤਿ ਪ੍ਰਬੀਨਾ।ਜਿਨ ਪ੍ਰਾਨੀ ਚਾਹਜੋ ਕੱਲਜਾਨਾ। ਸੋ ਜੋ ਪਠਹਿ ਸੁਨਹਿਂ ਸ਼ੁਭ ਕਾਨਾ ॥੩੩॥ ਫਲ ਬਿਸਾਲ ਤਿਸ ਪ੍ਰਾਪਤਿ ਹੋਇ।ਬਹੁ ਅੱਭ੍ਯਾਸ ਕਰਹਿ ਨਰ ਜੋਇ।ਸੋ ਹੁਇ ਜਾਤਿ ਮੁਕੰਦ ਪਰਾਯਨ[10]।ਸਿਮਰਨ ਕਰਹਿ ਕੁਸੰਗਹਿ ਪਾਇ ਨ ॥ ੩੪ ॥ ਜਗ ਮਹਿਂ ਪਾਇ ਕਾਮਨਾ ਸੁਖੀ। ਨਹਿਂ ਪ੍ਰਲੋਕ ਮਹਿਂ ਕੈਸੇ ਦੁਖੀ'। ਤਿਨ ਸਿੱਖਨਿ ਸੁਨਿਕੈ ਸੁਖ ਪਾਯੋ।ਗੁਰਬਾਨੀ ਸੰਗ ਪ੍ਰੇਮ ਬਧਾਯੋ ॥੩੫॥ ਮਹਿਤਾ ਸਕਤੂ ਸਿੱਖ ਨਿਹਾਲੂ। ਬਸਹਿਂ

---

[1]ਜਾਤ। [2]ਇੱਕ ਬੋਲ ਵਾਲੇ। [3]ਪੂਜਦਾ। [4]ਇਸਥਿਤੀ (ਅ)ਧੀ=ਬੁੱਧੀ, ਰ=ਇੰਦ੍ਰੀਆਂ। ਭਾਵ ਚੰਗੇ ਕਰਮਾਂ ਵਿਚ ਬੁੱਧੀ ਤੇ ਇੰਦ੍ਰੀਆਂ ਨੂੰ ਲਾਵਣਾ ਕਰੇ। [5]ਦੁਖਨਾਸ਼ ਕਰ ਦਿੰਦੀ ਹੈ। [6]ਚਤੁਰਾਈ ਨਾਲ ਮਿਲੀ ਹੋਈ। [7]ਸੁਣਦਿਆਂ। [8]ਪੜ੍ਹਨੇ ਨਾਲ। [9]ਵਾਹਿਗੁਰੂ ਆਸਰੇ।

ਆਗਰੇ ਸੁਮਤਿ ਬਿਸਾਲੁ। ਦਰਸ਼ਨ ਸ਼੍ਰੀ ਅਰਜਨ ਕੇ ਆਏ।ਬੇਦਨ ਕਰਿ ਕੈ ਬੈਠਿ ਅਲਾਏ॥੩੬॥[1]ਬਿੱਪ੍ਰ ਕਰਮਕਾਂਡੀਇਮ ਕਹੈਂ।–ਬਿਨ ਸ਼ੁਭ ਕਰਮ ਨ ਸ਼ੁਭ ਗਤਿ ਲਹੈਂ। ਨਿੱਤ ਕਰਮ ਤਰਪਣ ਗਾਇੱਤ੍ਰੀ।ਸੰਧਯਾ, ਪੂਜਾ, ਦੇਹ ਪਵਿੱਤ੍ਰੀ[1]॥੩੭॥ਕਰਮ ਨਮਿੱਤ ਸ਼੍ਰਾਧ[2]ਅਰੁ ਖਜਾਹੁ[3]।ਪਿੰਡ ਪਤਲ ਦਸ ਗਾਤੂ[4] ਜਿ ਆਹੁ–। ਜੋ ਗਯਾਨੀ ਸੋ ਅਪਰ ਬਖਾਨੈਂ:–ਕਰਮ ਸਹਤ ਜਨ ਮਿੱਥ੍ਯਾ ਮਾਨੈ॥੩੮॥ਗਯਾਨ ਬਿਨਾ ਗਤਿ ਪਾਇ ਨ ਕੋਈ।ਬੇਦ ਨੇਮ ਕਰਿ–ਉਚਰੈ ਸੋਈ। ਹਮ ਕਿਸ ਗ੍ਰਹਨ ਕਰੈਂ ਹਿਤ ਧਾਰਿ[5]। ਸ਼੍ਰੀ ਮੁਖ ਤੇ ਤਬਿ ਕੀਨਿ ਉਚਾਰ ॥੩੯॥ [6]ਜਿਮ ਦੁਭਾਸ਼ੀਆ[7] ਬੀਚ ਜਹਾਜ। ਦੇਤਿ ਕਰਾਇ ਬਨਜ ਕੋ ਕਾਜ।ਤਿਮ ਸਤਿਨਾਮ ਮਹਾਂ ਅਭਿਰਾਮ।ਦੋਨਹੁ ਕੋ ਗਤਿ ਦੇ ਸੁਖ ਧਾਮ ॥੪੦॥ਗਯਾਨੀ ਕੋ ਨਿਤ ਹੋਇ ਸਹਾਇ।ਦ੍ਰਿੜ੍ਹ ਰਾਖਤਿ ਹੈ ਗਯਾਨ ਬਨਾਇ। ਅਹੈ ਬ੍ਰਹਮ[8] ਇਹ ਥ੍ਰੁਤਿ ਸਦੀਵ।ਬਿਸਰਿ ਨ ਦੇਤਿ ਪ੍ਰਪੱਕੈ ਜੀਵ[9]॥੪੧॥ ਕ੍ਰਮ ਕਾਂਡੀ ਕੋ ਕਰਿ ਨਿਸ਼ਕਾਮ। ਅੰਤਹਿਕਰਣ ਬਿਮਲ ਅਭਿਰਾਮ। ਬਹੁਰ ਗਯਾਨ ਕੀ ਪ੍ਰਾਪਤਿ ਕਰੈ। ਸ਼ਕਤਿ ਬਿਸਾਲ ਨਾਮ ਪ੍ਰਭੁ ਧਰੈ॥ ੪੨॥ ਤਾਂਤੇ ਤੁਮਹੁ ਵਾਹਿਗੁਰੂ ਨਾਮ। ਸਿਮਰਨਿ ਕਰਹੁ ਲਹਹੁ ਸੁਖਧਾਮ[10]। ਸੁਨਿ ਤਿਨ ਗੁਰ ਤੇ ਨਾਮ ਸੰਭਾਰਾ।ਅੰਤ ਪਰਮ ਪਦ ਲਹਜੋ ਸੁਖਾਰਾ॥੪੩॥

ਇਕ ਗਜ਼ੀਅਲ ਅਰੁ ਮਥਰਾ ਦਾਸ। ਆਇ ਦਰਸ ਕੀਨੋ ਗੁਰ ਪਾਸ। ਦੋਵਹਿੰ ਪੋਟ[11] ਕਿਰਤਿ ਇਹ ਧਰੈਂ। ਗੁਰਸਿੱਖੀ ਕੋ ਧਾਰਨਿ ਕਰੈਂ॥੪੪॥ਸੁਤ ਬਨਿਤਾ ਜੁਤ ਸਿੱਖਨਿ ਸੇਵੈਂ। ਜਥਾ ਸ਼ਕਤਿ ਭੋਜਨ, ਪਟ[12] ਦੇਵੈਂ। ਨਿਜ ਕੁਟੰਬ ਸੋਂ ਕਹਜੋ ਬਨਾਈ।[13]ਹਮ ਪੀਛੇ ਜੋ ਕੋ ਸਿਖ ਆਈ॥੪੫॥ਜਿਮ ਹਮ ਸੇਵੈਂ ਤਿਮ ਤੁਮ ਸੇਵੋ।ਭੋਜਨ ਬਸਨ ਦੇਖਿ ਕਰਿ ਦੇਵੋ[14]।ਤਬਿ ਸਿੱਖਨਿਗਨ ਗੁਰ ਕੇ ਪਾਸ। ਦੋਨਹੁੰ ਕੋ ਕਿਯ ਸੁਜਸੁ ਪ੍ਰਕਾਸ਼॥੪੬॥ [15]ਸੇਵਾ ਕੇ ਰੰਗ ਮਹਿ ਇਹ ਰਾਤੇ। ਤੁਮ ਸਮ ਲਖੈਂ ਜੁ ਸਿਖ ਘਰ ਜਾਤੇ[16]। ਸੁਨਿ ਬਹੁ ਖੁਸ਼ੀ ਕੀਨਿ ਤਿਸਕਾਲ। ਜਨਮ ਮਰਨ ਤਜਿ ਭਏ ਨਿਹਾਲ ॥ ੪੭ ॥ ਸਕਲ ਸ਼ਕਤਿ ਜੁਤ ਤਤਛਿਨ ਭਏ।ਅੰਤ ਪਰਮਪਦ ਸੋਂ ਮਿਲਿ ਗਏ। ਰੰਗਾ ਸਹਗਲ[17]

[1]ਡਾਢ ਦਿਸ਼ਨਾਯ, ਕਿਉਂਕਿ ਇਸ ਨਾਲ ਦੇਹ ਪਵਿੱਤ੍ਰ ਹੁੰਦੀ ਹੈ। [2]ਪਿਤ੍ਰ ਪੱਖ ਵਿਚ ਪਿਤ੍ਰਾਂ ਨਮਿੱਤ ਅੰਨ ਆਦਿ ਦੇਣਾ। [3]ਜਿਸ ਦਿਨ ਕੋਈ ਪ੍ਰਾਣੀ ਮਰੇ ਓਸੇ ਦਿਨ ਹਰ ਸਾਲ ਦੇ ਸਾਲ ਓਸਦੇ ਨਮਿੱਤ ਅੰਨ ਪ੍ਰਸਾਦਿ ਦੇਣਾ। [4]ਮ੍ਰਿਤਕ ਸਬੰਧੀ ਇਕ ਕਰਮ ਜੋ ਮਰਨ ਪਿਛੋਂ ਦਸ ਦਿਨਾਂ ਤਕ ਹੁੰਦਾ ਰਹਿੰਦਾ ਹੈ। [5]ਦਲਾਲ, ਵਕੀਲ। ਦੋ ਬੋਲੀਆਂ ਜਾਣਨ ਵਾਲਾ। [6]ਮੈਂ ਬ੍ਰਹਮ ਹਾਂ। [7]ਪੱਕੀ ਹੁੰਦੀ ਹੈ। [8]ਪੱਲਾ, ਡਾਢ। [9](ਤੇ) ਬਸਤ੍ਰ। [10]ਜਾਤੀ।

ਜੋਧਾ ਮਹਾਂ। ਆਯੋ ਸ਼੍ਰੀ ਅਰਜਨ ਜੀ ਜਹਾਂ ॥ ੪੮ ॥ ਬੰਦਨ ਕਰਿ ਬੈਠਨੋ ਜਬਿ ਪਾਸ।ਸ਼੍ਰੀ ਮੁਖ ਤੇ ਤਬਿ ਕੀਨਿ ਪ੍ਰਕਾਸ਼। 'ਤੁਮ ਮਲੇਛ ਕੇ ਚਾਕਰ ਅਹੋ। ਇਹ ਕੁਛ ਭਲੀ ਬਾਤ ਨਹਿੰ ਲਹੋ॥ ੪੯ ॥ ਜੋ ਤੁਮ ਕਹੋ ਜੀਵਕਾ ਨਾਂਹੀ। ਰਹੀਯਹਿ ਸ਼੍ਰੀ ਹਰਿਗੋਵਿੰਦ ਪਾਹੀ। ਹੁਇ ਸਗਰੇ ਪਰਵਾਰ ਗੁਜ਼ਾਰਾ। ਅਰੁ ਸਿਮਰਹੁ ਸਤਿਨਾਮ ਸੰਭਾਰਾ ॥੫੦॥ ਦੁਨੀਆਂ ਕੇ ਕਾਰਜ ਹੁਇਂ ਪੂਰੇ। ਦੀਨ ਬਿਖੈ ਉੱਜਲ ਮੁਖ ਰੂਰੇ'।ਸੁਨਿ ਗੰਗਾ ਸਹਗਲ ਹਰਖਾਯੋ।–ਦੁਹੂ ਲੋਕ ਮਹਿੰ ਗੁਰ ਅਪਨਾਯੋ॥੫੧॥ ਇਸ ਤੇ ਅਪਰ ਨ ਆਛੀ ਬਾਤ–। ਰਹਤਿ ਭਯੋ ਸੂਰਾ ਬੱਖਸ਼ਾਤ।ਜਬਿ ਰਣ ਰਚਿ ਸ਼੍ਰੀ ਹਰਿ ਗੋਬਿੰਦਾਹਤੇ ਭੁਰਕ ਬਹੁ ਬਲੀ ਬਿਲੰਦ ॥੫੨॥ ਨਹੀਂ ਪੀਠ ਰਿਪੁ ਕੋ ਦਿਖਰਾਈ। ਇਮ ਕਰਤੇ ਨੇ ਸ਼ੁਭ ਗਤਿ ਪਾਈ।ਅਪਰ ਅਨੇਕ ਸੂਰਮਾ ਆਏ। ਪਿਖਿ ਗੰਗੇ ਕਹੁ ਮੋਦ ਬਢਾਏ॥੫੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਪੰਚ ਸਸ਼ਟੀ ਅੰਸੂ ॥ ੬੫ ॥

੬੬. [ਹਰਬੰਸ ਤਪਾ ਮੁਰਾਰੀ ਆਦਿ ਸਿੱਖਾਂ ਪ੍ਰਤਿ ਉਪਦੇਸ਼]।

ਦੋਹਰਾ ॥ ਹੁਤੋ ਤਪਾ ਹਰਿਬੰਸ ਇਕ ਸੇਵ ਕਰਹਿ ਧ੍ਰਮਸਾਲ। ਥਕਤਿ ਜੁ ਸਿਖ ਤਿਸ ਕੇ ਚਰਨ ਧੋਇ ਤਪਤ ਜਲ ਨਾਲ ॥੧॥ਚੌਪਈ॥ਦੇਖਿ ਛੁਧਿਤ ਭੋਜਨ ਅਚਵਾਵੈ। ਨਿਸਾ ਸੁਪੜਿ ਕੇ ਪਾਂਇ ਦਬਾਵੈ। ਸੀਤਕਾਲ ਭੂਰੇ ਤਬਿ ਦੇਤਿ। ਧਰਮਸਾਲ ਲੇਪਨ ਕਰਿ ਲੇਤਿ ॥ ੨ ॥ ਜਾਗਹਿ ਪ੍ਰਥਮ ਜੁ ਪਾਛਲਿ ਰਾਤੀ। ਜਲ ਕਰਿ ਤਪਤ ਨੁਲ੍ਹਾਇ[1] ਪ੍ਰਭਾਤੀ। ਪਢਤਿ ਰਹੈ ਪੁਨ ਸਤਿਗੁਰ ਬਾਨੀ।ਇਮ ਸੇਵਾ ਕੋ ਠਾਨਿ ਮਹਾਨੀ ॥੩॥ ਕਵਿ ਗੁਰਦਾਸ ਕੀਨਿ ਜੋ ਬਾਨੀ। ਇਕ ਦਿਨ ਪਢਤਿ ਹੁਤੋ ਰੁਚਿ ਠਾਨੀ। ਕਿਤਿਕ ਸਿੱਖ ਬੋਲੇ ਤਿਸ ਪਾਹੀ।'ਗੁਰਬਾਨੀ ਕਯੋਂ ਪਢਿਹੈ ਨਾਂਹੀ?॥੪॥ਅਪਰ ਕਵਿਨਿਕੀ ਸਿਖ ਨਹਿੰ ਪੜ੍ਹੈਂ।ਸਤਿਗੁਰ ਸਬਦ ਪ੍ਰੀਤ ਤੇ ਰੜ੍ਹੈਂ[2]। ਝਗਰ ਪਰਸਪਰ ਗੁਰ ਢਿਗ ਆਏ।ਬਾਦ ਪ੍ਰਸੰਗ[3] ਜੁ ਸਕਲ ਸੁਨਾਏ॥੫॥ 'ਇਹ ਸਭਿ ਬਰਜਤਿ ਤਰਕਤਿ ਅਹੀ। ਪਢਨਿ ਗਿਰਾ, ਗੁਰਦਾਸ ਜੁ ਕਹੀ'। ਸੁਨਿ ਸ਼੍ਰੀ ਅਰਜਨ ਬਾਕ ਉਚਾਰ। 'ਜਿਸ ਮਹਿੰ ਸ਼੍ਰੀ ਗੁਰ ਸੁਜਸੁ ਉਚਾਰਾ ॥੬॥ ਸੱਤਿਨਾਮ ਕੀ ਮਹਿਮਾ ਕਹੀ। ਤਿਸ ਕਹੁ ਪਢਹੁ ਸੁ ਤਰਕਹੁ ਨਹੀਂ। ਸਤਿਗੁਰ ਸਮਤਾ ਚਹਹਿ ਜਿ ਮੂਢ। ਕਿਮ ਲਖਿ ਸਕੈ ਜਿ ਆਸ਼ੈ ਗੂਢ ॥੭॥ ਸੋ ਨਹਿੰ ਪਢਹੁ ਕਰਹੁ ਤਿਸ ਤਰਕ[4] । ਜੋ ਸਿਖ ਪਢਹਿ ਪਰਹਿ ਮਤਿ ਫਰਕ[5] । ਅਪਰ ਜਿ ਗੁਰਬਾਨੀ

[1]ਨਵਾਵੈ, ਇਸ਼ਨਾਨ ਕਰਾਵੈ। [2]ਰਹੈ=ਪੜ੍ਹੈ। [3]ਝਗੜੇ ਦਾ ਪ੍ਰਸੰਗ। [4]ਤਿਆਗਣਾ ਕਰੇ। [5]ਬੁੱਧੀ ਵਿਚ ਫਰਕ ਪਏਗਾ।

ਅਨੁਸਾਰ। ਕੈ ਬਰਨਨ ਜਿਹ ਪ੍ਰਭੁ ਅਵਤਾਰ[1]॥੮॥ਸਤਿਗੁਰ ਹਰਿ ਸਬੰਧਨੀ ਬਾਨੀ। ਪਢਹੁ ਸੁਨਹੁ ਨਿਸ਼ਚੈ ਉਰ ਠਾਨੀ। ਮਤਸਰ ਕਰਿ ਗੁਰ ਸੋਂ ਜਿਨ ਕਰੀ। ਕੈ ਬਿਸ਼ਿਯਨਿ ਕੈ ਨਰ ਕਥ ਧਰੀ[2]*॥੯॥ ਤਿਨਕੌ ਪਢਨਿ ਬਾਦਿ ਹੈ ਐਸੇ। ਬਿਨ ਬਰਖਾ ਘਨ ਗਰਜਤਿ ਜੈਸੇ॥ ਜਿਸ ਮਹਿ ਗੁਰ ਅਰੁ ਹਰਿ ਤਰਕੈਤੇ[3]। ਨਰਕ ਪਰਹਿ ਜੇ ਪਢਹਿ ਸੁਨੈਤੇ ॥੧੦॥ ਅਰੁ ਕੀਨਸਿ ਗੁਰ-ਦਾਸ ਜੁ ਬਾਨੀ।ਗੁਰਬਾਨੀ ਕੇ ਆਸ਼ੈ ਸਾਨੀ। ਐਸੀ ਪਠਬੇ ਗੁਰਮਤਿ ਪਾਵੈ। ਸਤਿਗੁਰ ਸ਼ਰਧਾ ਰਿਦੈ ਵਧਾਵੈ॥੧੧॥ ਸਿੱਖੀ ਕੋ ਪ੍ਰਾਪਤਿ ਨਰ ਹੋਇ। ਹਰਿ ਗੁਰ ਜਸੁ ਤਰਕਹੁ ਨਹਿ ਕੋਇ।ਰੁਚਿ ਸੋਂ ਪਢਹੁ ਸੁਨਹੁ ਸੁਖ ਪਾਵਹੁ। ਗੁਰ ਕੀ ਪ੍ਰਭੁ ਕੀ ਕਥਾ ਸੁਨਾਵਹੁ'†॥੧੨॥ਸ਼੍ਰੀ ਅਰਜਨ ਤੇ ਸੁਨਿ ਸਭਿ ਮਾਨੀ। ਪਠਨਿ ਲਗੇ ਗੁਰ ਕ੍ਰਿੱਤ ਮਹਾਨੀ। ਅਨਦ[4] ਮੁਰਾਰੀ[5] ਸੁਮਤਿ ਮਹਾਨੀ। ਮਹਾਂਪੁਰਖ ਸਿਖ ਆਤਮਗਯਾਨੀ॥੧੩॥ਨਾਨੋ[6] ਲਟਕਣ[7]ਜਾਤਿ ਸੁਜਾਨਾ। ਬਿੰਦੁਰਾਉ[8] ਸਿਖ ਮਿਲਿ ਕੱਲਯਾਨਾ[9]। ਆਲਮਚੰਦੁ[10] ਹਾਂਛਾ[11] ਜੁ ਉਚਾਰਾ। ਤਾਲਵਾੜ[12] ਬਹੁਰੋ ਸੈਸਾਰਾ[13]॥੧੪॥ਸਭਿ ਮਿਲਿ ਕਰਿ ਜਿਨਿ ਮਨਿ ਜੱਗਯਾਸੀ॥ ਆਏ ਸ਼੍ਰੀ ਅਰਜਨ ਕੇ ਪਾਸੀ। ਕਰਿ ਬੰਦਨ ਕੋ ਅਰਜ਼ ਗੁਜ਼ਾਰੀ । 'ਗੁਰੂ ਗਰੀਬ ਨਿਵਾਜ ਮੁਰਾਰੀ ! ॥੧੫॥ ਦਿਹੁ ਉਪਦੇਸ਼ ਹਰਹੁ ਦੁਖ ਭਾਰਾ। ਸ਼ਰਨ ਪਰੇ ਸਭਿ ਕਰਹੁ ਉਧਾਰਾ'।ਸ਼੍ਰੀ ਸਤਿਗੁਰ ਜੀ ਬਾਕ ਪ੍ਰਕਾਸ਼ਾ।'ਕਰਹੁ ਸ਼ਬਦ ਕੋ ਨਿਤ ਅੱਭਯਾਸਾ ॥ ੧੬ ॥ ਸਿਖ ਸੰਤਨਿ ਕੀ ਸੇਵਾ ਧਰੀਅਹਿ। ਸੱਤਿ-ਨਾਮ ਕੋ ਸਿਮਰਨਿ ਕਰੀਅਹਿ'।ਸੁਨਤਿ ਗੁਰੂ ਤੇ ਸਭਿਨਿ ਬਖਾਨਾ। 'ਹਮ

[1]ਯਾ ਕਥਨ ਹੋਵੇ ਜਿਸ ਵਿੱਚ ਪ੍ਰਭੂ ਅਵਤਾਰ ਦਾ। [2](ਪਰਮੇਸ਼ੁਰ ਸਿਮਰਨ ਤੋਂ ਬਿਨਾਂ) ਮਨੁੱਖਾਂ ਦੀ ਬਣਾਈ ਹੋਈ ਵਿਸ਼ਿਆਂ ਦੀ ਕਥਾ (ਕਿੱਸੇ ਆਦਿਕ)। [3]ਤਰਕਣਾ ਕੀਤੀ ਹੈ। [4]ਨਾਮ। [5]ਜਾਤੀ। [6]ਨਾਨੇ ਲਟਕਣ ਜਾਤ ਦੇ ਬਿੰਦਰਾ (ਅ) ਬਿੰਦਰਾਉ ਨੂੰ-ਬਿੰਦ ਰਾਇ-ਨਾਮ ਭੀ ਮੰਨ ਲੈਂਦੇ ਹਨ। *ਪਾਃ-ਨਰ ਕਬਿ ਧਰੀ=ਨਰਾਂ ਦੀ ਕਵਿਤਾ ਰਚੀ ਹੋਈ।

†ਗੁਰੂ ਅਮਰਦੇਵ ਜੀ ਪਹਿਲਾ ਹੀ ਧੂਵਾ ਬੰਨ੍ਹ ਚੁਕੇ ਸਨਃ-'ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ੩ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ॥ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ ੨੪ ॥ ਪੰਚਮ ਸਤਿਗੁਰਾਂ ਨੇ ਏਥੇ ਭਾਈ ਗੁਰਦਾਸ ਆਦਿ ਦੀ ਬਾਣੀ ਵਿਹਤ ਕੀਤੀ ਹੈ ਕਿ ਜਿਸ ਵਿੱਚ ਗੁਰੂ, ਗੁਰਬਾਣੀ ਤੇ ਵਾਹਿਗੁਰੂ ਦਾ ਜਸ ਹੋਵੇ ਓਹ ਪੜ੍ਹੋ ਓਹ ਗੁਰਬਾਣੀ ਦਾ ਦਰਜਾ ਨਹੀਂ ਰਖਦੀ ਪਰ ਗੁਰਬਾਣੀ ਵਿਚ ਪ੍ਰੀਤ ਦਿੜ੍ਹਾਵਨ ਵਾਲੀ ਪ੍ਰਮਾਣੀਕ ਸਿਖ ਬਾਣੀ ਹੈ।ਭਾਈ ਗੁਰਦਾਸ ਤੇ ਭਾਈ ਨੰਦ ਲਾਲ ਦੀ, ਦੋਵੇ ਪ੍ਰਮਾਣੀਕ ਬਾਣੀਆਂ ਹਨ।

ਜਬਿ ਸਬਦ ਸੁਨਹਿ ਦੇ ਕਾਨ॥੧੭॥ਤਬਿ ਮਨ ਨਿੰਮ੍ਰ ਸਿਮਰਿ ਸਤਿਨਾਮ। ਪੁਨ ਬਿਵਹਾਰ ਕਰਹਿ ਜਬਿ ਧਾਮ।ਬਿਸਰ ਜਾਤਿ ਨਹਿੰ ਚਿਤ ਮਹਿੰ ਰਹੈ'। ਸੁਨਿ ਸਤਿਗੁਰ ਤਿਨਸੋਂ ਤਬਿ ਕਹੈਂ॥੧੮॥'ਅਜਹੁੰ ਤੁਮਾਰੇ ਉਰ ਅੱਭਜਾਸ। ਨਹਿੰ ਦ੍ਰਿੜ੍ਹ ਭਯੋ ਕਰਹੁ ਨਿਰਜਾਸ।ਅਨਿਕ ਜਨਮ ਦੁਰਮਤਿ ਬਿਵਹਾਰਾ। ਸੋ ਅੱਭਜਾਸ[1] ਬਲੀ ਉਰਧਾਰਾ ॥੧੯॥ਗੁਰੂ ਸ਼ਬਦ ਮਹਿੰ ਅਬਿ ਅੱਭਜਾਸਾ। ਭਯੋ ਅਲਪ ਹੀ ਨਹੀਂ ਪ੍ਰਕਾਸ਼ਾ। ਬਹੁ ਦਿਨ ਕੋ ਦ੍ਰਿੜ੍ਹ ਤਨ ਅਭਿਮਾਨ। ਸਨੈ ਸਨੈ ਕੀਜਹਿ ਇਸ ਹਾਨਿ ॥ ੨੦ ॥ ਪਠਨਿ ਸ਼੍ਰਵਨਿ ਨਿਤ ਕਰਹੁ ਬਿਸਾਲਾ। ਦ੍ਰਿੜ੍ਹ ਅੱਭਜਾਸ ਸ਼ਬਦ ਜਿਸ ਕਾਲਾ। ਹੋਇ ਬਿਸਿਮਰਨ ਤਨ ਅਭਿਮਾਨ।ਤਬਿ ਤੁਮਰੀ ਹੋਵੈ ਕੱਲਜਾਨ॥੨੧॥ਨੀਰ ਪ੍ਰਵਾਹ ਹੋਤਿ ਹੈ ਜੈਸੇ। ਸਨੈ ਸਨੈ ਉਲਟਹਿ ਬਿਧਿਕੈਸੇ[2]।ਕਰੇ ਜਤਨ ਬਹੁ ਅਨ ਥਲ ਬਹੈਂ।ਨਾਂਹਿ ਤ ਪ੍ਰਥਮ ਥਾਨ ਹੀ ਰਹੈ॥੨੨॥ਪੂਰਬ ਕਰੀਅਹਿ ਮਨ ਨੀਵਾਣ।ਪਾਵਹੁ ਬੈਧ ਬ੍ਰਿੱਤਿ ਬ੍ਰਹਮ ਗਜਾਨ[3]। ਸਤਿ ਸੰਤੋਖ ਆਦਿ ਗੁਨ ਧਰੇ। ਇਨ ਜਤਨਹੁ ਤੇ ਸੋ ਮੁਰ ਪਰੈਂ[4]॥੨੩॥ਜਬਿ ਪ੍ਰਵਾਹਿ ਇਤਿ ਦਿਸ਼ਿ ਕੋ ਭਯੋ।ਬਹੁਰ ਉਪਾਇ ਨ ਕੁਛ ਰਹਿ ਗਯੋ। ਪ੍ਰਾਪਤਿ ਹੋਇ ਸੁਖੇਨ ਅਨੰਦ। ਨਹੀਂ ਸੁ ਬਜਾਪਹਿ ਦੁਖਦਾ ਦ੍ਵੰਦ[5] ॥੨੪॥ ਸ਼੍ਰੀ ਗੁਰ ਤੇ ਸੁਨਿ ਭਗਤਿ ਸੁ ਠਾਨੀ। ਭਯੋ ਮੁਰਾਰੀ ਆਤਮ ਗਜਾਨੀ। ਭਾਨੁ ਸੁਘੜ* ਸੁ ਜਗਨਾ ਨੰਦ।ਆਇ ਗੁਰੂ ਅਰਜਨ ਪਦ ਬੰਦਿ ॥ ੨੫ ॥ ਬੈਠਤਿ ਅਪਨਿ ਬ੍ਰਿਤੰਤ ਬਖਾਨਾ। 'ਹਮ ਰੋਕਹਿੰ ਇੰਦ੍ਰੀ ਅਰੁ ਪ੍ਰਾਨਾ। ਸਿਮਰਨ ਕਰਹਿੰ ਸਮੇਤ ਉਪਾਇ। ਚਹਤਿ ਰਿਦੈ ਪ੍ਰਭੁ ਲਿਵ ਲਗਿ ਜਾਇ ॥ ੨੬ ॥ ਜਬਹਿ ਪਦਾਰਥ ਕੁਛ ਦ੍ਰਿਸ਼ਟਾਵੈ। ਤਬਿ ਹਮਰੋ ਮਨ ਭਜਿੰ ਚਲਿ ਜਾਵੈ'।' 'ਵਾਸ਼ਨ ਛੈ[6], ਅਰੁ ਮਨ ਕੋ ਨਾਸ਼। ਤੱਤ੍ਵ ਗਜਾਨ, ਤੀਨਹੁ ਨਿਰਜਾਸ[7] ॥ ੨੭ ॥ ਵਾਰ ਵਾਰ ਅੱਭਜਾਸਹੁ ਇਨ ਕੋ। ਕਰਹੁ ਜਤਨ ਨਿਤ ਗਹੀਅਹਿ ਮਨ ਕੋ'। ਸੁਨਿ ਬਿਨਤੀ ਸਤਿਗੁਰ ਸੋਂ ਠਾਨੀ।'ਦਿਹੁ ਉਪਦੇਸ਼ ਕਹਹੁ ਮੁਖ ਬਾਨੀ॥੨੮॥ਜਿਸ ਤੇ ਮਨ ਕੋ ਹਮ ਠਹਿਰਾਵੈਂ। ਆਤਮ ਗਜਾਨ ਮੁਕਤਿ ਦਾ ਪਾਵੈਂ'। ਸ਼੍ਰੀ ਅਰਜਨ ਤਬਿ

(ਵਿਹਾਰਾਂ ਦਾ) ਅਭਜਾਸ। [2]ਕਿਸੇ ਬਿਧ ਨਾਲ। [3]ਬਹੁਤਾ ਜਤਨ ਕੀਤਿਆਂ ਦੂਜੀ ਥਾਂ ਵਗਦਾ ਹੈ। [4]ਬ੍ਰਿਤੀ ਨੂੰ ਬ੍ਰਹਮ ਗਜਾਨ ਦਾ ਲੰਨ੍ਹ ਪਾਵੇ। [5]ਭਾਵ ਖੋਟੇ ਵਿਵਹਾਰਾਂ ਦਾ ਅੱਭਜਾਸ ਮੁੜ ਪਏਗਾ। [6]ਦੁਖ ਦੇਣ ਦ੍ਵੰਦ। [7]ਗੁਰੂ ਜੀ ਬੋਲੇ। [8]ਵਾਸ਼ਨਾ ਨੂੰ ਨਾਸ਼ ਕਰ ਦੇਵੇ। [9]ਤਿੰਨੇ ਤੱਤ (ਦੀਆਂ ਥਾਤਾਂ) ਹਨ। (ਅ) ਤਿੰਨੇ ਨਿਸਚੇ ਕਰੋ। *ਵਾਰ ਵਿੱਚ ਪਾਠ 'ਸੁਹੜ' ਹੈ।

ਜਤਨ ਬਖਾਨਾ।[1]ਮਨ ਕੋ ਹੈ ਤੁਰੰਗ ਇਹ ਪ੍ਰਾਨਾ[1] ॥੨੯॥ ਇਨ ਤੇ ਚਪਲ ਹੋਤਿ ਨਹਿੰ ਥਿਰੈ। ਪ੍ਰਾਨ ਪ੍ਰਥਮ ਤੇ ਅੰਤਰ ਬਰੈ।ਬਹੁਰ ਉਥਤਿ ਊਪਰ ਕੋ ਆਵੈ। ਉਠਤਿ ਸਮੇਂ ਮਨ ਕੋ ਚਪਲਾਵੈ[2] ॥ ੩੦ ॥ ਤਾਂਤੇ ਤ੍ਰਿਕੁਟੀ ਪ੍ਰਾਨ ਟਿਕਾਵੋ।ਮਨ ਕੋ ਨਾਸ਼ ਰੀਤਿ ਇਸ ਪਾਵੋ।ਸਕਲ ਜਗਤ ਕੋ ਮਿਥਨਾ ਮਾਨੋ। ਮ੍ਰਿਗ ਤ੍ਰਿਸ਼ਨਾ ਮਾਨਿੰਦ ਪਛਾਨੋ॥੩੧॥ਅਖਲ ਪਦਾਰਥ ਝੂਠੇ ਜਾਨੋ।ਤਬਿਹੂੰ ਹੋਤਿ ਵਾਸ਼ਨਾ ਹਾਨੇ। ਨਿਤਪ੍ਰਤਿ ਨਿਰਨੈ ਬ੍ਰਹਮ ਕਰੀਜੈ। ਤਨ ਇੰਦ੍ਰੈ ਤੇ ਪਰੇ ਲਖੀਜੈ॥੩੨॥ਬੁਧਿ ਕਰਿ ਉਚਿਤ ਜਾਨਿਬੋ ਅਹੈ।ਇੰਦ੍ਰੈ ਥੂਲ ਨ ਤਿਸ ਕੋ[3] ਲਹੈਂ। ਸਤਿਗੁਰ ਸਬਦ ਸਾਰ ਵੇਦਾਂਤ*। ਕਰਹੁ ਬਿਚਾਰਨਿ ਹੁਇ ਸੱਖਯਾਤ[4]॥੩੩॥ ਛੈ ਹੁਇ ਵਾਸ਼ਨ ਮਨਹਿ ਬਿਨਾਸ਼।ਤੀਰਥ ਆਤਮਗਯਾਨ ਪ੍ਰਕਾਸ਼। ਇਹੈ ਸਹਾਇਕ ਆਪਸ ਮਾਂਹੀ। ਜੀਵਨ ਮੁਕਤਿ ਜੁ ਧਾਰੈਂ ਪਾਹੀ ॥ ੩੪ ॥ ਜਥਾ ਸ਼ਾਹੁ ਕੇ ਸੂਬੇ ਤੀਨ। ਤੀਨਹੁ ਥਲ ਕ ਪਠਵਨਿ ਕੀਨਿ। ਭਥ ਤਿਨ ਕੋ ਸਿੱਖਯਾ ਸਿਖਰਾਈ।–ਤੀਨਹੁ ਮਿਲਹੁ ਪਰਸਪਰ ਜਾਈ ॥ ੩੫ ॥ ਦੁਸ਼ਮਨ ਥਲੀ ਅਹੈ ਸਮੁਦਾਈ। ਪ੍ਰਥਮ ਸਿਰੰਦ ਕਰਹੁ ਤਕ-ਰਾਈ। ਪੁਨਿ ਤੀਨਹੁ ਲਵਪੁਰਿ ਕੋ ਸਾਧਿ। ਤਸਕਰ ਦੁਸ਼ਟ ਲੇਹੁ ਸਭਿ ਬਾਂਧਿ॥੩੬॥ਪੁਨ ਤੀਨਹੁ ਕਸ਼ਮੀਰ ਸਿਧਾਵੋ।ਤਿਸ ਕੋ ਸਾਧੇ ਅਪਨਿ ਬਨਾਵੋ । ਪੁਨ ਤੀਨਹੁ ਗਮਨਹੁ ਹੁਇ ਜੁਦੇ। ਤ੍ਰੈ ਪੁਰਿ ਕਰਹਿ ਰਾਜ ਸ਼ੁਭ† ਤਦੇ[5] ॥ ੩੭ ॥ ਜੁਦੇ ਜੁਦੇ ਜੇ ਪ੍ਰਥਮ ਸਿਧਾਰੋ। ਹੋਹਿ ਨ ਬਿਜੈ ਕਾਜ ਉਰ ਧਾਰੋ। ਤੀਨਹੁ ਮਿਲੈ ਕਰਹੁ ਸਭਿ ਕਾਰ–। ਲਖਿ ਇਹੁ ਤੀਨਹੁੰ[6] ਤਿਸੀ

[1]ਪ੍ਰਾਨ ਮਨ ਦਾ ਘੋੜਾ ਹਨ। [2]ਦੌੜਦਾ ਹੈ। [3]ਭਾਵ ਬ੍ਰਹਮ ਨੂੰ। [4]ਪ੍ਰਗਟ ਹੋਵੇਗਾ (ਬ੍ਰਹਮ)। [5]ਤਦ ਨਗਰਾਂ ਦਾ ਰਾਜ ਚੰਗੀਤਰ੍ਹਾਂ ਕਰੋਗੇ। [6]ਭਾਵ ਵਾਸ਼ਨਾ ਛੈ, ਮਨੋ ਨਾਸਤੇ ਬ੍ਰਹਮ ਗਿਆਨ।

*ਸਤਿਗੁਰ ਦੀ ਬਾਣੀ ਵਿੱਚ ਨਾਮ ਦਾ ਅੱਭਯਾਸ ਵਾਹਿਗੁਰੂ ਜੀ ਵਿੱਚ ਸੰਜੋਗ, ਵਾਹਿਗੁਰੂ ਪ੍ਰਾਪਤ ਹੋ ਸਾਰੇ ਉਸਦੇ ਦਰਸ਼ਨ ਆਦਿ ਬ੍ਰਹਮ ਦ੍ਰਿਸ਼ਟੀ ਦੇ ਵੇਰਵੇ ਆਏ ਹਨ, ਪਰ ਨਿਰਾ 'ਦਿਮਾਗੀ ਘੋੜ ਦੌੜ ਦਾ ਵੇਦਾਂਤ' ਜਿਸਨੇ ਵਿੱਦਯਾ ਅਭਿਮਾਨੀ ਪੰਡਿਤ ਤੇ ਆਚਰਣ ਤੋਂ ਬੇਪਰਵਾਹ ਨਿਜ ਨੂੰ ਬ੍ਰਹਮ ਕਹਿਣ ਵਾਲੇ ਦੁਰਚਾਰੀ ਪੈਦਾ ਕੀਤੇ ਹਨ, ਸਤਿਗੁਰ ਨੇ ਕਿਤੇ ਪ੍ਰਤਿਪਾਦਨ ਨਹੀਂ ਕੀਤਾ। ਸਤਿਗੁਰ ਦੇ ਜ਼ਿੰਦਗੀ ਬਖਸ਼ ਉਪਦੇਸ਼ ਨੂੰ ਹਰ ਥਾਂ ਵੇਦਾਂਤ ਦੀ ਵਜਾਖਯਾ ਕਰਕੇ ਵਰਣਨ ਕਰਨ ਨਾਲ ਇਹ ਅਕਸਰ ਟਪਲਾ ਲੱਗ ਜਾਂਦਾ ਹੈ ਤੇ ਸਿੱਖ ਬੀ ਬਾਣੀ ਨਾਮ ਸਿਮਰਨ ਛੋਡਕੇ ਇਨ੍ਹਾਂ ਵਹਿਮਾਂ ਵਿੱਚ ਉੱਠ ਖਲੋਂਦੇ ਹਨ ਕਿ ਅਸੀਂ ਬ੍ਰਹਮ ਹਾਂ, ਹਾਲਾਂਕਿ ਮਨ ਅਜੇ ਮੈਲਾਂ ਤੇ ਖਿੰਡਾਉਂ ਤੋਂ ਬੀ ਸਾਫ ਨਹੀਂ ਹੋਇਆ ਹੁੰਦਾ। ਕਵੀ ਜੀ ਆਪ ਬੀ ਗਿਆਨ ਤੋਂ ਪਹਿਲਾਂ ਨਾਮ ਅੱਭਯਾਸ ਜ਼ਰੂਰੀ ਦੱਸਦੇ ਹਨ ਤੇ ਨਾਮ ਦੀ ਤਾਸ਼ੀਰ ਦੀ ਪਰਖ ਇਸੇ ਰਾਸ ਦੇ ਅੰਸੂ ੬੭ ਅੰਕ ੧੬ ਤੋਂ ੨੨ ਵਿੱਚ ਖੋਲ੍ਹੀ ਹੈ ਜੀ। †ਪਾਃ–ਸਭਿ।

ਪ੍ਰਕਾਰ ॥ ੩੮ ॥ ਨ੍ਰਿਪ ਅੱਗਜ੍ਞਾਨ ਜੁ ਚਮੂੰ ਬਿਕਾਰ[1]। ਸਭਿ ਥਲ ਲੀਨ ਗੁਨਨਿ ਬਿਦਾਰ[2]। ਖੈ ਵਾਸ਼ਨ ਅਰ ਮਨ ਕੋ ਨਾਸ਼। ਤੱਤ੍ਵ ਗਜ੍ਞਾਨ ਇਨ ਕਰਿ ਅੱਭ੍ਯਾਸ ॥ ੩੯ ॥ ਸ੍ਵਾਸ ਸ੍ਵਾਸ ਸਿਮਰਹੁ ਸਤਿਨਾਮ। ਸਬਦ ਬਿਚਾਰਿ ਲਹੋ ਬਿਸਰਾਮ[3]। ਸੁਨਿ ਸਗਰੇ ਮਨ ਆਨੰਦ ਪਾਏ। ਤਿਮ ਕੀਨਸਿ ਜਿਮ ਗੁਰੂ ਬਤਾਏ॥੪੦॥ ਜੈਤ[4] ਸਿੰਗਾਰੂ[5] ਜੁਗ ਸਿਖ ਭਾਰੀ।ਜੋਧਾ ਬਡੇ ਨ੍ਰਿਭੈ ਉਪਕਾਰੀ। ਸ਼੍ਰੀ ਅਰਜਨ ਤਿਨ ਸੰਗ ਉਚਾਰਾ। 'ਹਮ ਸਰੂਪ ਜੋ ਖਸ਼ਟਮ ਧਾਰਾ ॥ ੪੧ ॥ ਧਰੈਂ ਸ਼ਸਤ੍ਰ ਦੇ ਦੁਸ਼ਟਨ ਦੰਡ। ਕਰੈਂ ਤੁਰਕ* ਗਨ ਕੋ ਖੰਡ ਖੰਡ। ਆਯੁਧ ਬਿੱਦ੍ਯਾ[6] ਕਰਿ ਅੱਭ੍ਯਾਸ। ਮੀਰਨਿ ਕੀ ਮੀਰੀ ਲੋਂ ਪਾਸ॥੪੨॥ ਸ਼ਬਦ ਪ੍ਰੀਤਿ ਕਰਿ ਚਿਤ ਇਮ ਦੇਇਂ। ਪੀਰਨਿ ਕੀ ਪੀਰੀ ਹਰਿ ਲੇਇਂ। ਨ੍ਰਿਪ ਕੋ ਲਵਣ ਖਾਤਿ ਹੈ ਜੋਇ। ਨਿਜ ਸਰੀਰ ਕੋ ਅਰਪਹਿ ਸੋਇ ॥੪੩ ॥ ਹਲਤ ਪਲਤ ਮਹਿਂ ਹਮ ਸੁਖਦੈਹੈਂ।ਇਹਾਂ ਭੁਗਤਿ ਉਤ ਮੁਕਤੀ ਪੈਹੈ।ਮਹਾਂ ਘੋਰ ਕਲਿਜੁਗ ਕੋ ਕਾਲ।ਨਿਜ ਸਿੱਖਨਿ ਹਮ ਲੇਹਿਂ ਸੰਭਾਲਿ॥੪੪॥ਤੁਮਅਬਿ ਹਰਿਗੋਬਿੰਦ ਢਿਗ ਰਹੀਏ।ਆਗਜ੍ਞਾਮਾਨਿ ਸਰਬਸੁਖ ਲਹੀਏ।ਤਿਨਕੇ ਸੰਗ ਯੁੱਧ ਕੋ ਕਰਿ ਕੈ । ਤੁਰਕਨਿ ਹਤੋ ਸ਼ਸਤ੍ਰ ਕਰ ਧਰਿ ਕੈ†' ॥ ੪੫॥ ਹਾਥ ਜੋਰਿ ਸੋ ਮਾਨਤਿ ਭਏ। ਸ਼੍ਰੀ ਹਰਿ ਗੋਬਿੰਦ ਢਿਗ ਚਲਿ ਗਏ। ਰਹੇ ਸਮੀਪ ਸ਼ਸਤ੍ਰ ਧਰਿ ਸੂਰੇ।ਵਿੱਦ੍ਯਾ ਅੱਭ੍ਯਾਸਹਿਂ ਗੁਰਪੂਰੇ॥੪੬॥ਕਿਤਿਕਕਾਲਬੀਤਯੋ ਢਿਗ ਰਹੇ।ਲੈ ਪ੍ਰਵਾਨਗੀ ਗੁਰ ਕੇ ਕਹੇ[4]। ਅਪਨੇ ਸਦਨ ਰਹੇ ਦੁਇ ਮਾਸ। ਇਕ ਜੋਗੀ ਮਿਲਿ ਕਰਿ ਤਿਨ ਪਾਸ॥੪੭॥ਭਯੋ ਪ੍ਰਸੰਨ ਰਸਾਇਨ ਦੀਨਿ। ਇਕ ਥਿਲ ਭਰਯੋ ਹਰਖ ਕਰਿ ਲੀਨਿ।ਸੋ ਬਿਚਾਰਿ ਕਰਿ ਢਿਗ ਲੈ ਆਇ। ਗੁਰ ਖਸ਼ਮ‡ਕੋ ਸੋ ਅਰਪਾਏ॥੪੮॥ਲਗੇ ਸੁਨਾਵਨਿ'ਗੁਨ ਇਹ ਭਾਰੇ। ਦਯੋ ਸਿੱਖ ਨੇ ਪਾਰਦ ਮਾਰੇ[5]।ਬਾਵਨ ਤੋਲੇ ਰੱਤੀ ਪਾਉ[6]'§। ਸੁੰਦਰ ਕੰਚਨ ਕਰਤਿ ਸੁਹਾਉ॥੪੯॥ ਇਕ ਚਾਵਰ ਭਰ ਨਰ ਜੋ ਖਾਵੈ। ਛੁਧਾ ਸਵਾ ਮਣ ਕੀ ਹੁਇ

[1]ਅਗਿਆਨ ਰਾਜੇ ਦੀ ਜੋ ਸੈਨਾ ਹੈ ਵਿਕਾਰਾਂ ਦੀ। [2]ਗੁਣਾਂ ਨੂੰ ਦੂਰ ਕਰਕੇ। [3]ਨਾਮ। [4]ਸ਼ਸਤ੍ਰ ਵਿੱਦ੍ਯਾ। [5]ਪ੍ਰਵਾਨਗੀ (ਆਗਜ੍ਞਾ) ਲੈਕੇ ਤੇ ਗੁਰੂ ਜੀ ਦੇ ਆਖਿਆਂ। [6]ਮਾਰਿਆ ਹੋਇਆ ਪਾਰਾ। [7]ਪਰ ਤੋਲੇ (ਤੱਕੇ) ਵਿੱਚ ਰੱਤੀ ਭਰ (ਪਾਰਾ ਮਾਰਿਆ ਹੋਇਆ) ਪਾਓ।

*ਪਾ:—ਦੁਸ਼ਟ। †ਇਹ ਚੌਪਈ ਅੰਕ ੪੫ ਇਕ ਲਿ: ਨੁਸਖੇ ਵਿਚ ਮਿਲੀ ਹੈ। ਪਰ ਇਹ ਸਹੀ ਅਸਲੀ ਹੁੰਦੀ ਹੈ ਹੋਰਨਾਂ ਲਿਖਾਰੀਆਂ ਤੋਂ ਰਹਿ ਗਈ ਜਾਪਦੀ ਹੈ।

‡ਪਾ:—ਗੁਰ ਪੰਚਮ। §ਸਿੱਖਾਂ ਦੀ ਭਗਤਮਾਲ ਵਿਚ 'ਇੱਕ ਰੱਤੀ ਮਣ ਤੁਖ ਵਿੱਚ ਪਾਈਐ' ਲਿਖਿਆ ਹੈ।

ਜਾਵੈ।ਗਜ ਸਮ ਬਲ ਕੌ ਧਾਰਨਿ ਕਰੈ।ਰੋਗ ਸਰਬਤਨ ਕੇ ਪਰਹਰੈ'॥੫੦॥ ਸ਼੍ਰੀ ਹਰਿ ਗੋਵਿੰਦ*ਉਚਰਨੋ ਤਿਨਕੌ। 'ਜਿਨ ਮਾਰਨੋ ਪਾਰਦ ਸਮ ਮਨ ਕੌ। ਪਾਰੇ ਸਾਥ ਨ ਸੋ ਹਿਤ ਧਰਤਿ।ਜੋ ਤਾਂਬੇ ਤੇ ਕੰਚਨ ਕਰਤਿ॥੫੧॥ਮਨ ਮਾਰੇ ਗੁਨ ਪਾਇ ਅਨੂਪਾਜੀਵ ਬਨਹਿ ਪਰਮੇਸ਼ੁਰ ਰੂਪ। ਤਉ ਕਾਮਨਾ ਪੁਰਹਿੰ[1] ਤੁਮਾਰੀ'।ਇਕ ਚਾਵਰ ਭਰ ਵਹਿਰ ਨਿਕਾਰੀ॥੫੨॥ਊਪਰ ਤਰੇ ਪਾਨ ਦੈ[2] ਦੈਕੈ।ਕਰਨੋ ਖਾਨ ਸਤਿਗੁਰ ਕਰ ਲੈਕੈ।ਪੁਨ ਬਿਲ ਅੰਮ੍ਰਿਤਸਰ ਮਹਿੰਗੇਰਾ। ਕਰਿ ਮੁਰਾਤਬਾ ਤਿਨਹਿ ਉਚੇਰਾ॥੫੩॥ਅਤਿ ਸਮੀਪ ਅਪਨੇ ਕਰਿ ਲੀਨਿ। ਬਖਸ਼ੀ ਸ਼ਕਤਿ ਮਹਾਂ ਬਲ ਕੀਨਿ। ਪਰੇ ਜਹਾਂ ਤੁਰਕਨਿ ਸੰਗ੍ਰਾਮੁ। ਤਹਿੰ ਤਹਿੰ ਕਰੇ ਬਡੇ ਤਿਨ ਕਾਮੁ ॥ ੫੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯੇ ਰਾਸੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਖਸਟ ਸਸਟੀ ਅੰਸੁ ॥ ੬੬ ॥

੬੭. [ਜੇਠਾ ਨੰਦਾ ਆਦਿ ਸਿੱਖਾਂ ਪ੍ਰਤਿ ਉਪਦੇਸ਼। ਤਰਨ ਤਾਰਨ]।

ਦੋਹਰਾ॥ਜੈਠਾ ਨੰਦਾ ਸਿੱਖ ਦੁ ਸੰਗ ਪਿਰਾਗਾ ਹੋਇ। ਸ਼੍ਰੀ ਅਰਜਨ ਕੇ ਚਰਨ ਢਿਗ ਆਇ ਨਿਵੇਂ ਤੂ ਸੋਇ॥੧॥ਚੌਪਈ॥ਹਾਥ ਜੋਰਿ ਕਰਿ ਅਰਜ਼ ਗੁਜਾਰੀ। 'ਕੀਜਹਿ ਅਸ ਉਪਦੇਸ਼ ਉਚਾਰੀ। ਜਿਸ ਤੇ ਅਪਰ ਨ ਕਰਤਬ ਰਹੈ। ਧਰਹਿੰ ਰਿਦੈ ਆਛੈ ਪਦ ਲਹੈ'॥੨॥ ਸ਼੍ਰੀ ਮੁਖ ਤੇ ਉਪਦੇਸ਼ ਬਖਾਨਾ। 'ਇੰਦ੍ਰੈ ਰੋਕਹੁ ਬਨਿ ਸਵਧਾਨਾ। ਸ੍ਵਾਸ ਸ੍ਵਾਸ ਸਿਮਰਹੁ ਅਠ ਜਾਮ। ਸਭਿ ਤੇ ਉਚ ਵਾਹਿਗੁਰੂ ਨਾਮ॥੩॥ਜਬਹਿ ਟਿਕਹਿ ਨਹਿੰ ਬ੍ਰਿਤਿਨਿਹਾਰੋ[3]।ਆਵਹਿਵਹਰ[4] ਤ ਸ਼ਬਦ ਉਚਾਰੋ।ਰਾਖੋ ਪਰਚਾ ਸਤਿਗੁਰ ਬਾਨੀ।ਤਿਸਹੀ ਤੇ ਹੋਵਹੁ ਬ੍ਰਹਮ ਗਯਾਨੀ'॥੪॥ ਸ਼੍ਰੀ ਸਤਿਗੁਰੂ ਤੇ ਸੁਨਿ ਉਪਦੇਸ਼।ਲਗੇ ਕਰਨਿ ਤਿਸ ਰੀਤਿ ਹਮਸ਼। ਬਿੱਪ੍ਰਨਿ ਦੇਖਿ ਕਹਨੋ 'ਕਯਾ ਕੀਨਾ ?। ਕਰਮ ਕਾਂਡ ਸਗਰੋ ਤਜਿ ਦੀਨਾ ॥੫॥ ਨਿੱਤ ਨਮਿੱਤ ਕਰਮ ਸਭਿ ਤਯਾਗੇ। ਭ੍ਰਿਸ਼ਟ ਭਏ ਤੁਮ ਕਿਸ ਮਗ ਲਾਗੇ?'।ਗਨ ਪੰਡਿਤ ਮਹਿੰ ਤਿਨਹੁੰ ਬਖਾਨਾ।'ਮਿਲਨੋ ਹਮਹਿੰ ਸਤਿ-ਗੁਰੂ ਮਹਾਨਾ॥੬॥ਤਬਿ ਤੇ ਮ੍ਰਿਤਕ ਪਿਤਾ ਅੱਗਯਾਨ[5]।ਜਨਮਨੋ ਘਰ ਸਪੂਤ ਬ੍ਰਹਮ ਗਯਾਨ।ਮਰਨ ਜਨਮ ਤੇ ਸੂਤਕ ਭਯੋ। ਤਬਿ ਤੇ ਕਰਮ ਕਾਂਡ ਮਿਟਿ ਗਯੋ॥੭॥ਨਹੀਂ ਕਰਮ ਲੇਖੇ ਸੁ ਲਗੀਤੇ।ਜਿਨਕੇ ਸੂਤਕ ਹੋਤਿ ਭਨੀਤੇ। ਤੁਮ ਤੇ ਹੀ ਹਮ ਸੁਨਿ ਇਸ ਭਾਂਤਿ।ਤਯਾਗੇ ਕਰਮ ਜਾਨਿ ਬੱਖਯਾਤਿ॥੮॥ ਕਹਹੁ

[1]ਪੂਰਨ ਕਰਦੇ ਹਾਂ। [2]ਦੇ ਪਾਨ(ਦੇ ਪੱਤੇ)। [3]ਜਦ ਦੇਖੇ ਕਿ ਬ੍ਰਿਤੀ ਨਹੀਂ ਟਿਕਦੀ। [4](ਬ੍ਰਿਤੀ) ਬਾਹਰ ਜਦ ਆਵੇ। [5]ਅੱਗਯਾਨ ਰੂਪੀ ਪਿਤਾ ਮਰ ਗਿਆ। *ਪਾਃ—ਸ਼੍ਰੀ ਗੁਰ ਪੰਚਮ। ਪਰੰਤੂ ੧੧ ਵੀਂ ਵਾਰ ਦੇ ਟੀਕੇ ਵਿਚ ਗੁਃ ਹਰਿਗੋਬਿੰਦ ਜੀ ਹੀ ਲਿਖਿਆ ਹੈ।

ਜਿ ਸੂਤਕ ਥੋਰੋ ਰਹੈ[1]।ਗੁਰ ਕੀ ਆਗਜਾ ਇਸ ਬਿਧਿ ਅਹੈ।–ਨਾਭੀਤੇ ਜਬਿ ਉਪਜਹਿਂ ਸ੍ਵਾਸ। ਤਬਿ ਤੇ ਜਨਮ ਸੁ ਹੋਤਿ ਪ੍ਰਕਾਸ ॥੬॥ਵਹਿਰ ਨਾਸਕਾ ਤੇ ਨਿਕਸਾਇ।ਤਬਿ ਤਿਨ ਕੋ ਮਰਨੋ ਹੁਇ ਜਾਇ।ਸੂਤਕ ਬਿਨਾਕਰਮ[2]ਕੋ ਸਮੈ ।ਰਹੈ ਬਿਚਾਰ,ਨ ਪ੍ਰਾਪਤਿ ਹਮੈਂ॥੧੦॥ ਸ੍ਵਾਸ ਸ੍ਵਾਸ ਮਹਿਂ ਨਾਮ ਅਧਾਰ। ਰਾਖਤਿ ਹੈਂ[3] ਸਤਿਗੁਰੂ ਉਚਾਰ। ਸੁਨਤਿ ਬਿੱਪ੍ਰ ਭ੍ਰਮ ਦੂਰ ਹੁਇ ਰਹੋ।ਰਹੈ ਬਿਚਾਰ,ਨ ਉੱਤਰ ਲਹੈ ॥੧੧॥ ਹੁਤੋ ਪਾਠਿਕਾ[4] ਨਾਮ ਤਿਲੋਕਾ। ਭੋਤਾ ਮਹਿਤਾ ਜਿਸ ਮਨ ਰੋਕ।ਦਰਸ਼ਨ ਸ਼੍ਰੀ ਅਰਜਨ ਕੇ ਆਏ।ਪਦ ਸਮ ਪਦਮਨਿ ਸੀਸ ਨਿਵਾਏ ॥੧੨॥ ਹਾਥ ਜੋਰਿ ਮੁਖ ਬਾਕ ਉਚਾਰਾ। 'ਸ਼੍ਰੀ ਸਤਿਗੁਰ ਉਪਦੇਸ਼ ਤੁਮਾਰਾ।–ਰਾਮ ਨਾਮ ਸਿਮਰੋ ਲਿਵ ਲਾਈ*।ਇਸ ਤੇ ਨਹੀਂ ਨਰਕ ਮਹਿ ਜਾਈ--॥੧੩॥ਇਮ ਸੁਨਿ ਬਿੱਪ੍ਰ ਭਰਕਨਾਂ[5]ਕਰੈਂ:–ਜੇ ਸਿਮਰਨਿ ਤੇ ਨਰਕ ਨ ਪਰੈਂ। ਸਭਿ ਜਗ ਰਾਮ ਨਾਮ ਕੋ ਲੇਤਿ। ਕਯੋਂ ਪੁਨ ਨਰਕ ਪਾਇ ਕਰਿ ਦੇਤਿ॥੧੪॥ਜੋ ਇਹ ਸਾਚੁ ਹੋਇ ਜਿਮਿ ਕਹੋਂ।ਕਯੋਂ ਪ੍ਰਭੁ ਨਰਕ ਬਨਾਵਨਿ ਚਹੈ। ਸਗਰੇ ਮੁਕਤਿ ਪਾਇਂ ਜਪਿ ਰਾਮ।ਨਿਸ਼ਫਲ ਕਰੇ ਸੁਰਗ ਕੇ ਧਾਮ॥ ੧੫॥ ਨਰਕ ਸੁਰਗ ਦੋਨਹੁ ਨਹੀਂ ਚਹੀਯਹਿ। ਜੇ ਸਿਮਰਨਿ ਤੇ ਮੁਕਤੀ ਲਹੀਯਹਿ'। ਸੁਨਿ ਸ਼੍ਰੀ ਮੁਖ ਤੇ ਬਾਕ ਉਚਾਰੇ। 'ਨਿਸ਼ਚੈ ਰਾਮ ਜਪਤਿ ਹੈਂ ਸਾਰੇ† ॥੧੬॥ ਨਹਿਂ ਪ੍ਰਤੀਤ ਅਰੁ ਮਨ ਨ ਇਕਾਗਰ। ਕਿਮ ਕਲਜਾਨਹਿਂ ਪਾਇ ਉਜਾਗਰ। ਕਹਹੁ ਦਿਜਨਿ ਸੰਗ ਏਹੁ ਬ੍ਰਿਤਾਂਤ। ਰਾਖਸ਼ ਗਹਯੋ[6] ਮ੍ਰਦਾਨਾ ਜਾਤਿ॥੧੭॥ਕਰਯੋ ਤੋਲ ਕੋ ਤਪਤ ਕਰਾਹਾ।ਤਿਸ ਮੈਂ ਕੌਡੇ ਪਾਵਨਿ ਚਾਹਾ। ਸ਼੍ਰੀ ਨਾਨਕ ਉਪਦੇਸ਼ਯੋ ਨਾਮ[7]। ਸਿਮਰਯੋ ਮਰਦਾਨੇ ਸੁਖ ਧਾਮ ॥ ੧੮॥ਤਤਛਿਨ ਸੀਤਲ ਭਯੋ ਕਰਾਹਾ। ਨਾਮ ਪ੍ਰਤਾਪ ਬਿਦਤ ਜਗ ਮਾਂਹਾ। ਕਹਹੁ ਦਿਜਨਿ ਸੋ ਅਬਿ ਕੋ ਜਾਇ:–ਜੋ ਤੁਮ ਸਿਮਰਯੋ ਰਾਮ ਬਨਾਇ ॥

---

[1]ਜੇ ਕਹੇ ਸੂਤਕ ਤਾਂ ਥੋੜਾ (ਚਿਰ) ਰਹਿੰਦਾ ਹੈ। [2]ਕਰਮ ਕਰਨ ਦਾ ਸਮਾਂ। [3]ਨਾਮ ਦਾ ਆਧਾਰ ਰੱਖਦੇ ਹਾਂ। [4]ਪਾਠ ਕਰਨ ਵਾਲਾ। [5]ਨਫਰਤ(ਅ)ਹੁੱਜਤਾਂ। [6]ਫੜਿਆ ਸੀ। [7]ਉਪਦੇਸ਼ਿਆ ਹੋਯਾ ਨਾਮ।

*ਰਾਮ ਨਾਮ ਤੋਂ ਮੁਰਾਦ ਪਰਮੇਸ਼ੁਰ ਦਾ ਨਾਮ ਹੈ, ਨਾਂਕਿ ਪਦ–ਰਾਮ–ਦਾ ਸਿਮਰਣ, ਕਿਉਂਕਿ ਥਾਂ ਥਾਂ ਕਵਿ ਜੀ ਸਿਮਰਣ ਵਾਸਤੇ ਪਦ–ਵਾਹਿਗੁਰੂ–ਦੀ ਵਿਸ਼ੇਸ਼ਤਾ ਦੱਸਦੇ ਚਲੇ ਜਾ ਰਹੇ ਹਨ ਕਿਉਂਕਿ ਹੋਰ ਨਾਮ ਹਨ, ਪਰ ਵਾਹਿਗੁਰੂ ਗੁਰਮੰਤ੍ਰ ਹੈ।

†ਯਥਾ ਗੁਰਵਾਕ:–ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ।ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥ ਤਥਾ–ਕਬੀਰ ਰਾਮੇ ਰਾਮ ਕਹੁ ਕਹਿਬੇ ਮਾਹਿ ਬਿਬੇਕ ॥ ਏਕੁ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ ॥ ੧੬੧ ॥

੧੬॥ਕਰਹੁ ਤਪਾਵਨਿ ਤੇਲ ਕਰਾਹਾ॥ਹਮ ਤੁਮ ਪਾਵਹਿੰ ਕਰ[1]ਤਿਸ ਮਾਂਹਾ॥ ਇਕ ਸਮ ਸਭਿਨਿ ਰਾਮਕੋ ਸਿਮਰਨਿ॥ਤੌਅਧਿ ਮਿਲਿਕੈਕੀਜਹਿ ਪਰਖਨਿ ॥੨੦॥ਜਗ ਤ੍ਰਿਸ਼ਨਾ ਮਹਿੰ ਤਪਤ ਕਰਾਹੈ[2]॥ਦਹੀਯਤਿ ਨਿਤ,ਨਹਿੰ ਨਿਕਸਨਿ ਪਾਹੈ। ਗੁਰਮੁਖ ਕੌ ਗੁਰ ਬਖਸ਼ਹਿ ਨਾਮ। ਹਰਿ ਤ੍ਰਿਸ਼ਨਾ,ਮਨ ਲਹਿ ਬਿਸਰਾਮ[3]॥੨੧॥ਸੁਨਿ ਕਰਿ ਸ਼੍ਰੀ ਗੁਰ ਤੇ ਸੋ ਗਏ। ਪੰਡਿਤ ਬ੍ਰਿੰਦ ਮਿਲਤ ਜਬਿ ਭਏ। ਸਕਲ ਪ੍ਰਸੰਗ ਸੁਨਾਯਹੁ ਜਬੈ। ਸੰਕਮਾਨ[4] ਦਿਜ ਹੈ ਕਰਿਤਬੈ ॥੨੨॥ਕੂਰੇ ਭਏ ਹਾਥ ਨਹਿੰਘਾਲਾ॥ਇਮ ਸਤਿਗੁਰੁ ਪ੍ਰਤਾਪਬਿਸਾਲਾ॥ਤਰਕ ਕਰਨ ਤੇ ਕੀਨਸਿ ਮੌਨ॥ਜਾਨੀ ਮਹਿਮਾ ਬਡਗੁਰ ਭੌਨ॥੨੩॥ ਇਕਸਿਖ ਜਜ਼ੀਆ ਸਾਂਈਦਾਸ॥ਕਰਿ ਗੁਰ ਨਮੋ ਬੈਠਿ ਕਰਿ ਪਾਸ। ਹਾਥ ਜੋਰਿ ਅਰਦਾਸ ਬਖਾਨੀ। [5]ਮੈਂ ਬਹੁ ਸਿੱਖਨਿ ਸੇਵਾ ਠਾਨੀ॥੨੪॥ ਧਾਰਨ ਕਰਸੋ ਰਿਦੈ ਉਪਦੇਸ਼॥ਸੇਵੌਂ ਤੁਮਰੇ ਚਰਨ ਹਮੇਸ਼॥ਤਉ ਸ਼ਬਦ ਸੁਨਿਬੋ ਕੋ ਕਾਲ। ਨਹਿੰ ਮਨ ਠਹਿਰਤਿ ਚਪਲ ਬਿਸਾਲ ॥੨੫॥ ਆਪ ਕਹੋ–ਮਨ ਕਰਹੁ ਇਕਾਗਰ। ਪਠਹੁ ਸੁਨਹੁ ਗੁਰ ਸ਼ਬਦ ਉਜਾਗਰ–[6]। ਸੁਨਿ ਸ਼੍ਰੀ ਮੁਖ ਤੇ ਜਤਨ ਬਤਾਯੋ।[7]ਮਨ ਗਤਿ ਕੌ ਅਧਿ ਤੌ ਲਖਿ ਪਾਯੋ॥੨੬॥ਟਿਕੈ ਕਿ ਨਹੀਂ ਜਾਨ ਸਭਿ ਲੀਨੋ॥ਇਸ ਬਿਧਿ ਕੋ ਪੂਰਬ ਨਹਿੰ ਚੀਨੋ॥ਜਬਿ ਮਨ ਜਾਇ ਕਿਤਹਿ ਲਖਿ ਪਾਵਹੁ[8]। ਤਬਿ ਤਿਸ* ਮਿੱਥਨਾ ਵਸਤੁ ਦਿਖਾਵਹੁ॥੨੭॥ਬਹੁਰ ਮੋਰਿ ਕਰਿ ਸ਼ਬਦ ਮਿਲਾਵਹੁ। ਜੋ ਚਲਿ ਜਾਵੈ ਫੇਰ ਹਟਾਵਹੁ। ਜਿਮ ਅਰੀਅਲ ਅਸੁ[9] ਕੋ ਅਸਵਾਰ। ਸਨੈ ਸਨੈ ਤਿਹ ਅੱਗੂ ਦਿਖਾਰਿ ॥ ੨੮॥ ਮੋਰਿ ਬਹੁਰ ਬਾਗਨਿ ਕੋ ਫੇਰਹਿ। ਫੇਰ ਫੇਰਿ ਨਿਜ ਮਰਜ਼ੀ ਪੂਰਹਿ। ਕਰਹਿ ਸੁਧਾਰਨਿ ਹਿਤ ਕੌ ਦੈਹੈਂ[10]॥ਅਰਹਿ ਜਿ,ਤ੍ਰਾਸ ਤਾਂਹਿ ਉਪਜੈ ਹੈ ॥੨੯॥ ਇਸ ਬਿਧਿ ਫੇਰ ਫੇਰ[11] ਮਨ ਜੋਰਹੁ। ਸੁੱਧ ਹੋਇ ਲਹਿ ਸ੍ਵਾਦ, ਨ ਮੋਰਹੁ[12]। ਸੁਨਿ ਗੁਰ ਤੇ ਕੀਨਸਿ ਬਿਧਿ ਤੈਸੇ। ਸਨੇ ਸਨੇ ਮਨ ਬਸਿ ਹੁਇ ਜੈਸੇ॥੩੦॥ ਆਪਾ ਨਹਿੰ ਜਨਾਇ ਗੁਰ ਆਗੇ। ਨਿਸ ਦਿਨ ਰਹੇ ਸੇਵ ਮਹਿੰ ਲਾਗੇ। ਇਮ ਸ਼੍ਰੀ ਗੁਰ ਅੰਮ੍ਰਿਤਸਰ ਮਾਂਹੀ। ਸਿੱਖਨਿ ਕੌ ਉਪਦੇਸ਼ ਕਰਾਹੀਂ† ॥੩੧॥ ਗੋਇੰਦਵਾਲ ਜਾਨਿ ਕੋ ਚਾਹਾ। ਸੈਭਤਿ ਗੁਰੂ ਅਮਰ ਕੇ ਪਾਹਾ। ਕਰਿ ਤਯਾਰੀ ਸਿਖ ਸੰਗ

[1]ਹੱਥ। [2]ਤ੍ਰਿਸ਼ਨਾ (ਰੂਪ) ਤੱਤੇ ਕੜਾਹੇ ਵਿੱਚ। [3]ਸ਼ੰਕਾ ਵਾਲੇ, ਭਾਵ ਕੜਾਹੇ ਵਿਚ ਹਥ ਪਾਉਣੋਂ ਡਰ ਗਏ। [4]ਜਾਓ ਲਵੋ। [5]ਅਜ਼ੀ ਵਾਲੇ ਘੋੜੇ ਦਾ। [6]ਸੁਧਾਰਦਾ ਹੈ ਦਿਲਾਸਾ ਦੇਕੇ। [7]ਮੋੜ ਮੋੜਕੇ। [8]ਜਦ ਮਨ ਸੁੱਧ ਹੋਕੇ (ਨਾਮ ਦੇ) ਸ੍ਵਾਦ ਨੂੰ ਲਹੇ ਤਦ ਫਿਰ ਨਾ ਮੋੜੋ ਭਾਵ ਲੱਗਾ ਰਹਿਣ ਦਿਓ। *ਪਾ:–ਨਰਕਦ। †ਛਾਪੇ ਦੇ ਨੁਸਖੇ ਵਿਖੇ ਇਹ ਚੌਪਈ ਨਹੀਂ ਹੈ।

ਬਿਸਾਲ। ਜਿਨ ਮਹਿੰ ਬ੍ਰਹਮ ਗਜਾਨੀ ਮੁਖ ਜਾਲ ॥੩੨॥ ਬ੍ਰਿਧ ਤੇ ਆਦਿ ਸੇਵ ਗੁਰ ਭੀਨੇ। ਗਮਨ ਹੇਤੁ ਸਭਿਹਿਨਿ ਮਨ ਕੀਨੇ। ਸ਼੍ਰੀ ਅਰਜਨ ਗੁਰ ਗੁਨਨਿ ਉਦਾਰ।ਨਿਤਪ੍ਰਤਿ ਚਾਹਤਿ ਪਰਉਪਕਾਰ॥੩੩॥ਜਿਮ ਸੂਰਜ ਕਰ ਮਹਾਂ ਪ੍ਰਕਾਸ਼। ਸਕਲ ਜਗਤ ਕੋ ਦੇ ਸੁਖਰਾਸਿ। ਨਿੰਦਕ ਦੁਸ਼ਟ ਉਲੂਕ ਨ ਜਾਨਹਿੰ। ਅੰਧ ਬਨਹਿੰ ਨਿਜ ਬੁਰਾ ਸੁ ਠਾਨਹਿੰ॥੩੪॥ਚਢਿ ਖਾਸੇ ਪਰ ਸਤਿਗੁਰ ਚਲੇ।ਮਾਤਾ ਜੀ ਕਰਿ ਬੰਦਨ ਮਿਲੇ। 'ਰਹਹੁ ਸਦਨ' ਦੇ ਧੀਰਜ ਭੁਰੇ।ਸਨੈ ਸਨੈ ਮਗ ਚਲਿਬੋ ਕਰੇ॥੩੫॥ਕਿਤਿਕ ਕੋਸ ਗਮਨੇ ਥਿਤ ਹੋਏ। ਉਤਰੇ ਸੁੰਦਰ ਥਲ ਕੋ ਜੋਏ। ਜਹਾਂ ਤਰਨ ਤਾਰਨ ਇਸਥਾਨ। ਤੀਰਥ ਦੇਖਨੋ ਲਾਇ ਧਿਆਨ॥੩੬॥ਨਰ ਨਾਰੀ ਸ਼ਨਾਨ ਤੇ ਪਾਵਨ। ਸ਼ਰਧਾ ਕਰੇ ਕਾਮਨਾ ਪਾਵਨ[1]। ਮਾਰਗ ਚਲਹਿੰ ਭਾਵ ਤੇ ਪਾਵਨ[2]। ਮਿਟਹਿੰ ਰੋਗ ਗਨ, ਆਨੰਦ*ਪਾਵਨ[3]॥੩੭॥ਇਕ ਤੇ ਪਲਾਸੂਰ ਤਹਿੰ ਗ੍ਰਾਮ। ਖਾਨਵਾਲ ਦੂਸਰ ਕੋ ਨਾਮ। ਇਨ ਤੇ ਆਦਿਕ ਗ੍ਰਾਮ ਜਿ ਔਰ। ਲਰਤਿ ਪਰਸਪਰ ਰਹਿੰ[4] ਤਿਸ ਠੌਰ॥੩੮॥ਬਹੁ ਨਰ ਮਰਹਿੰ ਪਰਹਿ ਸੰਗ੍ਰਾਮ।ਕਰਤੇ ਦੇਖ ਜਾਹਿੰ ਜਮ-ਧਾਮ। ਤਿਨ ਕੋ ਮਹਾਂ ਬਿਲੋਕਨੋ ਝੇਰਾ। ਸ਼੍ਰੀ ਗੁਰ ਅਰਜਨ ਕੀਨਸਿ ਡੇਰਾ॥ ੩੯ ॥ ਅਗਲੇ ਦਿਨ ਗ੍ਰਾਮੀਨ ਹਕਾਰੇ। ਲਰਨ ਬਿਖੈ ਬਹੁ ਦੋਸ਼ ਉਚਾਰੇ। 'ਇਕਤੋਂ ਤੁਮਰੀ ਮਿਟਹਿ ਲਰਾਈ।ਦੁਤੀਏ ਧਨ ਲੇਵਹੁ ਮਨ ਭਾਈ॥੪੦॥ ਤ੍ਰਿਤੀਏ ਗੁਰ ਕੋ ਕਾਰਜ ਇਹਾਂ। ਚਤੁਰਥ ਨਰ ਪ੍ਰਾਪਤਿ ਫਲ ਮਹਾਂ। ਦੇਹੁ ਭੂਮਿਕਾ ਗੁਰਘਰ ਕੋ ਅਬਿ। ਦਰਬ ਮੋਲ ਤੇ ਲਿਹੁ ਦੁਗੁਨਾ ਲਬ[5]॥੪੧॥ ਖਾਨ ਵਾਲ ਕੇ ਖੱਤ੍ਰੀ ਜਾਤਿ।ਪਲਾਸੂਰ ਰੰਘਰ ਬੱਖਨਾਤ।–ਮਿਟੈ ਕਲਹਿ–ਸਭਿ ਨੇ ਮਨ ਜਾਨਜੋ।ਕਹਿਬੋ ਸ਼੍ਰੀ ਅਰਜਨ ਕੋ ਮਾਨਜੋ॥੪੨॥ਦੀਏ ਰਜਤ-ਪਲ ਲੱਛ ਪ੍ਰਕਾਸ਼। ਅਧਿਕ ਸਹੰਸ੍ਰ ਸਪਤ ਪੰਚਾਸਿ[6]। ਲਈ ਭੂਮਿਕਾ ਮੋਲ ਘਨੇਰੀ।ਦੀਨਸਿ ਦਰਬ ਬ੍ਰਿੰਦ ਤਿਸ ਬੇਰੀ॥੪੩॥ਰਹਿਨ ਲਗੇ ਸ਼੍ਰੀਗੁਰ ਤਿਸ ਥਾਨ। ਚਿਤਵਹਿੰ ਪਰ ਉਪਕਾਰ ਮਹਾਨ। ਜਿਮ ਸੂਰਜ ਸਭਿਹਿਨ ਸੁਖ ਦੇਤਿ।ਦੁਖਦ ਅੰਧੇਰਾ ਜਗਹਰਿ ਲੇਤਿ॥੪੪॥ਜਥਾ ਚੰਦ੍ਰਮਾ ਨਿਜ ਕਰ ਕਰਿ ਕੈ[7]।ਸਕਿ ਔਸ਼ਧਿ[8] ਮਹਿੰ ਰਸਕੋ ਭਰਿਕੈ।ਜਿਸ ਤੇ ਜੀਵ ਤ੍ਰਿਪਤ ਜਗਹੋਇ।

[1]ਪਾਵਨਗੇ। [2]ਪੈਰਾਂ ਨਾਲ ਪ੍ਰੇਮ ਕਰਕੇ ਰਸਤੇ ਵਿਚ ਚੱਲਣਗੇ। [3]ਪਾਵਨਗੇ। [4]ਲੜਦੇ ਰਹਿੰਦੇ। ਸਨ। [5](ਜੇ) ਲੋਭ ਹੈ। [6]ਇਕ ਲੱਖ ਸਤਵੰਜਾ ਹਜ਼ਾਰ। [7]ਆਪਣੀਆਂ ਕਿਰਨਾ ਕਰਕੇ। [8]ਭਾਵ, ਦਵਾਈ ਦੀਆਂ ਬੂਟੀਆਂ। *ਪਾ:--ਆਦਿਕ=ਸਾਰੇ ਰੋਗ ਆਦਿਕ ਦਾ ਪਾਵਨਾ ਮਿਟ ਜਾਏਗਾ।

ਤਥਾ ਕਰਹਿੰ ਗੁਰ ਹਿਤ ਸਭਿ ਕੋਇ[1] ॥੪੫॥ ਤਾਲ ਤਰਨ ਤਾਰਨ ਚਹਿ ਲਾਯੋ।ਸਕਲ ਮਸੰਦਨਿ ਸਾਥ ਬਤਾਯੋ।ਲਗੇ ਕਰਾਵਨਿ ਬਹੁ ਬਿਧਿ ਤਜਾਰੀ। ਲਗੇ ਮਜੂਰ ਕਰੇਂ ਗਨ ਕਾਰੀ ॥੪੬॥ ਚੁਨਾ ਅਧਿਕ ਈਂਟਕਾ ਹੇਤੁ। ਸ਼੍ਰੀ ਅਰਜਨ ਜੀ ਗਨ ਧਨ ਦੇਤਿ। ਪੁਨਹਿ ਖਨਨ ਹਿਤ ਕਰਨਿ ਮਹੂਰਤ*। ਭਏ ਤਜਾਰ ਸਤਿਗੁਰ ਹਿਤ ਪੂਰਤਿ॥੪੭॥ਪੰਚਾਂਮ੍ਰਿੱਤ ਘਨੋ ਕਰਵਾਯੋ।ਸਿਖ ਸੰਗਤ ਤਹਿੰ ਬ੍ਰਿੰਦ ਬੁਲਾਯੋ। ਅਨਿਕ ਪ੍ਰਕਾਰਨਿ ਕੇ ਉਤਸਾਹ। ਹੋਤਿ ਪ੍ਰਸੰਨ ਸਿੱਖਨ ਮਨ ਮਾਂਹਿ॥੪੮॥ਲਗਨੋ ਦਿਵਾਨ ਅਧਿਕ ਗੁਰ ਪਾਸ। ਬੋਲੇ ਬਾਕ[2]ਕਰਹੁ ਅਰਦਾਸ'[3]ਭਾਈ ਬੁੱਢੇ ਕਹੁ ਕਿਧ ਖਰਨੋ।ਬ੍ਰਹਮ ਸਰੂਪ ਬਿਖੈ ਚਿਤ ਜੁਰਨੋ॥੪੯॥ਮਹਾਂ ਸ਼ਕਤਿ ਧਰਿ ਸਿੱਖਨ ਮਹਾਨ।ਕਰਤਲ ਫਲ ਸਮ ਰੂਪ ਸੁ ਜਾਨਾ'।ਰਾਤਿ ਦਨੋਸ ਜਿਸ ਰਹੈ ਸਮਾਧਿ। ਦਾਤ ਸ਼ਾਂਤਿ ਜੁਤ ਰਿਦਾ ਅਗਾਧਿ॥੫੦॥ਖਰੋ ਭਯੋ ਜਬਿ ਗੁਰੂ ਅਗਾਰੀ।ਹਿਤ ਅਰਦਾਸ ਕਰਨਿ ਸੁਖ ਕਾਰੀ।ਖੱਤ੍ਰੀ ਇਕ ਦੇਵੀਚੰਦ ਨਾਮ।ਗੋਇੰਦਵਾਲ ਹੁਤੋ ਜਿਸ ਧਾਮ ॥੫੧॥ ਦਰਸ਼ਨ ਹੈਤੁ ਗੁਰੂ ਕੇ ਆਵਾ।ਇਕ ਰੁਪੱਯੋ ਤਾਂਹਿ ਤੁਰਾਵਾ[4]। ਆਧੇ ਟਕੇ ਰਾਖਿ ਨਿਜ ਪਾਸ।ਅਰਧ ਲਏ ਹਿਤ ਗੁਰ ਅਰਦਾਸ ॥੫੨॥ ਗੁਰ ਕੈ ਜਾਇ ਅਗਾਰੀ ਧਰੇ। ਹਾਥ ਬੰਦਿ ਕਰਿ ਬੈਠਨਿ ਕਰੇ। ਸ਼੍ਰੀ ਅਰਜਨ ਅਵਿਲੋਕਿ ਉਚਾਰੀ।'ਭਾਈ ਬੁੱਢਾਲੇਹੁ ਨਿਹਾਰੀ॥੫੩॥ਪੂਰਨ ਤਾਲ ਸਕਲ ਬਿਧਿ ਹੋਇ। ਰਿਦੇ ਹਮਾਰੇ ਆਇ ਨ ਕੋਇ[5]। ਆਧੀ ਭੇਟ ਪ੍ਰਥਮ ਹੀ ਆਈ। ਆਧੋ ਰਹੈ ਇਹੀ ਲਖਿ ਪਾਈ॥੫੪॥ਪੁਰਸ਼ੋਤਮ ਕੀ ਜਥਾ ਰਜਾਇ। ਹੋਇ ਤਥਾ ਨਹਿੰ ਅਪਰ ਉਪਾਇ'।ਕਰਿ ਅਰਦਾਸ ਤਿਹਾਵਲ ਕੇਰੀ। ਸਿਮਰੇ ਸਭਿ ਸਤਿਗੁਰ ਤਿਸ ਬੇਰੀ ॥ ੫੫ ॥ ਕਰਨੋ ਮਹੂਰਤ ਖਨਨਿ ਲਗਾਏ। ਸਿੱਖਨ ਮਿਹਨਤੀ ਨਰ ਸਮੁਦਾਏ। ਤੀਰਥ ਕੀ ਸੁ ਹੋਨਿ ਲਗਿ ਕਾਰੀ[6]। ਕਾਰੀਗਰ ਬੁਲਾਇ ਮਤਿਭਾਰੀ ॥ ੫੬ ॥ ਈਂਟਨਿ ਕੇ ਆਵੇ ਲਗਵਾਏ। ਚੁਨਾ ਤਜਾਰ ਕਰਹਿੰ ਸਮੁਦਾਏ।ਤਾਲ ਬਿਸਾਲ ਅਰੰਭਨਿ ਕੀਨਾ।ਮਨੋ ਮਾਨਸਰ ਹੋਇ ਨਵੀਨਾ।

[1]ਸਭ ਕਿਸੇ ਦਾ ਭਲਾ ਗੁਰੂ ਜੀ ਕਰਦੇ ਹਨ। [2]ਹੱਥ ਦੀ ਤਲੀ ਵਿਖੇ ਫਲ ਵਾਂਙ ਸ੍ਰੀ ਸਰੂਪ ਨੂੰ (ਜਿਸਨੇ) ਜਾਣਿਆ ਹੈ। [3]ਭਨਾਇਆ। [4]ਕੋਈ ਨਹੀਂ ਆਂਵਦੀ। [5]ਕਾਰ।

*ਮਹੂਰਤ ਦਾ ਭਾਵ ਇੱਥੇ ਭਾਈ ਸਾਹਿਬ ਨੇ ਅਗਲੀਆਂ ਤੁਕਾਂ ਵਿਚ ਆਪ ਦੱਸਿਆ ਹੈ ਜੋ ਕੜਾਹ ਪ੍ਰਸਾਦਿ ਕਰਕੇ ਭਾਈ ਬੁੱਢੇ ਸਾਹਿਬ ਜੀ ਤੋਂ ਅਰਦਾਸਾ ਸੁਧਾਕੇ ਕਾਰਜ ਨੂੰ ਅਰੰਭਿਆ। ੧੭ ਵੈਸਾਖ ਸੰ: ੧੬੪੭ ਬਿ: ਨੂੰ ਮੰਦਰ ਤੇ ਨਗਰ ਦੀ ਨੀਂਹ ਧਰੀ। (ਖਾ: ਤਵਾ:)

੫੭ ॥ ਸ਼ਿਲਪੀ[1] ਲਗੇ ਚਿਨਨਿ ਸੌਪਾਨਿ[2]। ਲਾਵਹਿੰ ਚੂਨੋ ਈਟ ਮਹਾਨ। ਕਹਨੋ ਮਸੰਦਨਿ ਸੋਂ ਗੁਰ ਬੈਨ। 'ਕਰਵਾਵਹੁ ਕਾਰਜ ਸ਼ੁਭ ਦੈਨ[3]' ॥ ੫੮॥ ਸਤਿਗੁਰ ਕੇ ਘਰ ਤੋਟਿ ਨ ਕਾਈ।ਮਿਹਨਤ ਦੇਹੁ ਮਜੂਰ ਸਵਾਈ।ਜਿਸਤੇ ਹੋਇ ਅਖਲ ਇਹੁ ਤਾਲ। ਤਥਾ ਕਰਹੁ ਤੁਮ ਸੁਮਤਿ ਸੰਭਾਲ'॥੫੯॥ਇਸ ਬਿਧਿ ਹੁਕਮ ਪਾਇ ਗੁਰ ਕੇਰਾ। ਕਹਿ ਕਹਿ ਕੋ ਨਿਕਰਾਇੰ* ਬਡੇਰਾ[4]। ਸ਼ਿਲਪਨਿ ਤੇ ਸੁ ਕਰਾਵਤਿ ਰਹੈਂ।'ਚੂਨਾ ਈਟ ਪੁਚਾਵਹੁ'ਕਹੈਂ॥੬੦॥ਕਬਿ ਕਬਿ ਸ਼੍ਰੀ ਗੁਰ ਦੇਖਹਿੰ ਜਾਈ। ਲਗੇ ਕਾਰ ਜਹਿੰ ਸਿਖ ਸਮੁਦਾਈ। ਨਿਜ ਕੱਲਜਾਨਚਹੈਂ ਕਰਿ ਸੇਵਾ।ਜਿਸਤੇ ਹੁਇੰਪ੍ਰਸੰਨ ਗੁਰਦੇਵਾ॥੬੧॥ਇਸਬਿਧਿ ਕੇਤੋ ਦਿਵਸ ਬਿਤਾਏ। ਸ਼੍ਰੀ ਅਰਜਨ ਉਪਕਾਰ ਕਰਾਏ। ਪੂਰਬ ਦਿਸ਼ਿ ਕੀ ਬਨਹਿੰ ਸੁਪਾਨ। ਨਰਨਿ ਭੀਰ ਬਹੁ ਹੁਇ ਤਿਸ ਥਾਨ॥੬੨॥ ਆਵਹਿ ਸੰਗਤਿ ਕਾਬਲ ਕੇਰੀ। ਬਲੇਖ ਬੁਖਾਰੇ ਨਗਰ ਘਨੇਰੀ। ਪੈਨੀਘੋਪ ਪਿਸ਼ੌਰ ਜਿ ਬਾਸੀ। ਪੁਰਿ ਮੁਲਤਾਨ,ਸ਼ਿਕਾਰ ਪੁਰਾ ਸੀ ॥ ੬੩ ॥ ਇਤ ਦੱਖਣ ਅਰ ਪੂਰਬ ਕੋਰੀ। ਸੰਗਤਿ ਦਰਸ਼ੈ ਆਇ ਬਡੇਰੀ। ਕਿਤਿਕ ਦੇਸ਼ ਗਿਨੀਅਹਿ ਜਗ ਕੋਰੇ। ਜੇ ਆਵਤਿ ਗੁਰ ਦਰਸ਼ਨ ਹੇਰੇ ॥੬੪॥ ਤੀਰਥ ਕਾਰ ਕਰਹਿੰ ਸੋ ਆਇਤਿਸ ਪਰ ਹੋਵਤਿ ਖੁਸ਼ੀਸਿਵਾਇ।ਸਤਿਗੁਰ ਕੋ ਮੁਖ ਦੇਖਹਿੰ ਜਨੋਂ ਜਨੋਂ। ਖਨਹਿੰ ਕਾਰ ਕਰਿ ਹੈਂ ਨਰ ਤਨੋਂ ਤਨੋਂ ॥ ੬੫ ॥ ਇਸ ਬਿਧਿ ਕੇਤੋ ਮਾਸ ਬਿਤਾਏ। ਪੂਰਬ ਦਿਸ਼ਿ ਸੋਪਾਨ ਬਨਾਏ।ਕੇਤਿਕ ਖਨੀ ਕੂਮਕਾ ਤਹਾ। ਗੁਰੂ ਕਾਮ–ਤੀਰਥ ਹੁਇ ਮਹਾਂ–[5] ॥ ੬੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰਾਸੇ 'ਚਰਨ ਤਾਰਨ' ਪ੍ਰਸੰਗ ਵਰਨਨੰ ਨਾਮ ਸਪਤ ਸਪਤਤੀ ਅੰਸੁ ॥ ੬੭ ॥

੬੮. [ਤਰਨ ਤਾਰਨ ਸਰੋਵਰ]।

ਦੋਹਰਾ ॥ ਦਿਨ ਦਿਨ ਪ੍ਰਤਿ ਤੀਰਥ ਬਨਤਿ ਸਤਿਗੁਰ ਕਰਹਿੰ ਤਗੀਦ। ਆਪ ਆਪਨੇ ਕਾਜ ਕਰਿ ਸੰਧਨਾ ਹੋਤ ਰਸੀਦ[6] ॥੧॥ ਚੌਪਈ॥ਨਿਤ ਪ੍ਰਤਿ ਸਤਿਗੁਰ ਸੁਧਿ ਸਭ ਲਹੈਂ।'ਕਰਹੁ ਭਲੇ ਭੁਰਨ' ਤਿਨ ਕਹੈਂ। ਈਂਟਨਿ ਕੇ ਸਮੁਦਾਇ ਪਜਾਵੈ। ਬਹੁ ਨਰ ਲਾਗੇ ਤਿਨਹਿ ਪਕਾਵੈਂ॥੨॥ ਤਹਾਂ ਨੂਰਦੀਂ ਤੁਰਕ ਹੰਕਾਰੀ। ਸਿਫਤੀ ਪਰਵਦਿਗਾਰ[7] ਬਿਸਾਰੀ। ਹੁਤੋ ਤਹਾਂ ਤੇ ਕੋਸ

---

[1]ਕਾਰੀਗਰ। [2]ਪੌੜੀਆਂ। [3]ਦੇਕੇ (ਪਦਾਰਥ)। [4]ਆਖ ਆਖ ਕੇ ਵੱਡਾ ਨਿਕਲਵਾਉਂਦੇ ਹਨ (ਤਲਾ)। [5]ਗੁਰੂ ਜੀ ਦੀ ਇੱਛਾ ਹੈ ਇਹ ਬੜਾ ਤੀਰਥ ਹੋਵੇ। [6]ਪਹੁੰਚਦੇ ਹਨ (ਆਪਣੇ ਘਰੀਂ) (ਅ) ਜਾਂ ਸੰਧਨਾ ਨੂੰ ਆਪੋ ਆਪਣੇ ਕੀਤੇ ਕੰਮਾਂ ਨੂੰ (ਲਿਖਾਕੇ) ਰਸੀਦ (ਹੁੱਕਾ) ਲੈਂਦੇ ਹਨ। [7]ਪਰਮਾਤਮਾ ਦੀ। *ਪਾ:–ਕਾਜ ਕਰਾਇੰ। ਕੋ ਜਿ ਕਰਾਇੰ।

ਅਢਾਈ। ਚਿਨਵਾਵਤਿ ਸੋ ਅਪਨਿ ਸਰਾਈ ॥੩॥ ਰਹਿਤੋ ਹੁਤੋ ਦਿਲੀਸ਼ੁਰ ਤੀਰ। ਧਾਂਤੇ ਗਰਬਤਿ ਮੂਢ ਅਧੀਰ। ਤਿਸਕੇ ਚਿਨਤਿ ਈਂਟ ਥਰ ਗਈ। ਕਿਤ ਤੇ ਹਾਥ ਨ ਆਵਤਿ ਭਈ॥੪॥ਅਟਕ ਰਹੀ ਤਿਸ ਕਾਰ ਉਸਾਰੀ[1]। ਖੋਜਿ ਰਹੇ ਨਹਿ ਨਿਕਟ ਨਿਹਾਰੀ। ਤਬਿ ਕਿਸਹੂੰ ਨੇ ਤਿਹ ਸੋਂ ਕਹਯੋ। 'ਸੁਨਹੁ ਕਾਜ ਮੈਂ ਤੁਮਰੋ ਲਹਯੋ॥੫॥ਸ਼੍ਰੀ ਗੁਰ ਰਾਮਦਾਸ ਕੇ ਨੰਦ। ਕਰਿਵਾਵਤਿ ਹੈਂ ਤਾਲ ਬਿਲੰਦ।ਤਿਨਕੇ ਆਵੈ ਭਏ ਤਯਾਰ।ਬਡੀ ਈਂਟਕਾ ਪਾਕੀ ਸਾਰ॥੬॥ ਸੋ ਅਨਵਾਇ ਲੇਹੁ ਇਸ ਥਾਨ।ਸਰੈ ਕਾਰ ਤੁਮਰੋ ਹਿਤ ਠਾਨਿ[2]। ਅਪਰ ਨਿਕਟਿ ਦ੍ਰਿਸ਼ਟੀ ਨਹਿ ਆਵੈ।ਦੂਰਿ ਹੋਹਿ ਤੌ ਕੌਨ ਸੁ ਲਜਾਵੈ'॥੭॥ ਖੋਜਾ ਨੂਰ ਦੀਨ ਸੁਨਿ ਰਹਯੋ। ਨਹੀਂ ਬਾਕ ਲਜਾਵਨਿ ਤਬਿ ਕਹਯੋ। ਹੁਤੋ ਅਮਾਨਤ ਖਾਨ ਪਠਾਨ।ਸੋ ਭੀ ਚਿਨਵਾਵਤਿ ਇਕ ਥਾਨ॥੮॥ਹੁਤੋ ਤਰਨ-ਤਾਰਨ ਜੀ ਨੇਰੇ।ਚਹਤਿ ਈਂਟਕਾ ਚਿਨਨਿ ਘਨੇਰੇ[3]। ਗ੍ਰਾਮ ਨੂਰੰਗਾ ਬਾਦ ਮਝਾਰਾਹਕ ਬਸਤਿ ਧਨਾਢ ਉਦਾਰ॥੯॥ਤਿਸਕੋ ਬੂਝਨਿਕੀਨਿ ਪਠਾਨ। 'ਕਿਤ ਤੇ ਆਇ ਈਂਟਕਾ ਪਾਨ ?। ਮੈਂ ਸਰਾਇ ਅਬਿ ਲਾਗਿ ਬਨਾਵਨਿ। ਪਾਤਿਸ਼ਾਹਿ ਕੀਨਸਿ ਫੁਰਮਾਵਨਿ ॥ ੧੦ ॥ ਸਭਿ ਉਮਰਾਵਨਿ ਕਹੁ ਦਿਜ ਥਾਨ।ਨਿਜ ਨਾਮਨਿ ਪਰ ਕਰਹਿ ਮਕਾਨ।ਨੂਰਦੀਨ ਖੋਜੇ ਢਿਗ ਜਾਇ[4]। ਦੇਹਿ ਈਂਟ, ਕੈ ਦੇਹਿ ਬਤਾਇ'॥੧੧॥ ਸੁਨਤਿ ਚੌਧਰੀ ਕਰਿ ਅਹਿਲਾਦ। ਗ੍ਰਾਮ ਜੁ ਬਸੈ[5]'ਨੂਰੰਗਾਬਾਦ।–ਇਸਕੈ ਆਇ ਈਂਟਕਾ ਹਾਥ। ਮੈਂ ਭੀ ਲੇਉਂ ਇੱਛਤਿ ਸਾਥ[6]–॥ ੧੨ ॥ ਸੁਨਿਕੈ ਨੂਰਦੀਨ ਢਿਗ ਗਯੋ। ਜਹਾਂ ਸਰਾਇ ਚਿਨਾਵਤਿ ਭਯੋ। ਕਹੀ ਅਮਾਨਤ ਖਾਂ ਕੀ ਬਾਤ। ਸੁਨਿਕੈ ਬੋਲਯੋ ਸਮ ਮੁਸਕਾਤ'॥੧੩॥'ਹਮ ਕੋ ਤੁਮ ਤੇ ਚਾਹਿਯਨੇਰੀ।ਕਰਹਿਂ ਟੋਰ ਬਹੁਥਾਨਨਿ ਹੇਰੀ।ਸ਼੍ਰੀ ਅਰਜਨ ਗੁਰ ਹਿੰਦੂ ਬਿਸਾਲ। ਸੋ ਕਰਿਵਾਵਤਿ ਇਹ ਠਾਂ ਤਾਲ ॥੧੪॥ ਆਵੈ ਤਿਨਹੁ ਬ੍ਰਿੰਦ ਲਗਵਾਏ। ਬਡੀ ਈਂਟ ਅਰੁ ਭਲੇ ਪਕਾਏ। ਖਾਨ ਕਾਜ ਅਰੁ ਹੋਇ ਹਮਾਰੋ।ਮਿਲਿ ਕੈ ਲਿਹੁ ਨਹਿ ਕਰਹਿ ਪੁਕਾਰੋ॥੧੫॥ –ਦੇਹੁ ਉਧਾਰੀ–ਕਹਿਕੈ ਲੇਹੁ।ਜਬਰੀ ਤੁਮਸੋਂ ਕਰੈਂ ਨ ਕੇਹੁ'।ਇਮ ਮਸਲਤ

---

[1]ਉਸਾਰੀ ਦੀ ਕਾਰ। [2]ਤੁਹਾਡਾ ਕੰਮ ਸਰ ਜਾਏਗਾ, ਪ੍ਰੇਮ ਕਰਕੇ (ਇਹ ਬਾਤ ਮੈਂ ਕਹੀ ਹੈ)। [3]ਚਿਨਣੇ ਲਈ ਬਹੁਤੀਆਂ। [4](ਪਠਾਨ ਕਹਿੰਦਾ ਹੈ ਜ਼ਿਮੀਂਦਾਰ ਨੂੰ) ਕਿ ਤੂੰ ਨੂਰ ਦੀਨ ਖੋਜੇ ਪਾਸ ਜਾਹ। [5]ਬਸਦਾ ਸੀ। [6]ਨਾਲ ਹੀ ਲੋੜ ਮੁਜਬ ਮੈਂ ਭੀ ਲੈ ਲਵਾਂਗਾ। [7]ਸਮਾਨ ਭਾਵ ਥੋੜਾ ਜਿਹਾ ਹੱਸਕੇ।

ਕਰਿ ਆਪਸ ਮਾਂਹੀ।ਫਿਰਤਿ[1] ਚੌਧਰੀ ਨੇ ਠਹਿਰਾਹੀ॥੧੬॥ ਆਇ ਵਹਿਰ ਤੇ ਲਿਏ ਪਜਾਵੇ। ਨਿਜ ਨਿਜ ਗ੍ਰਾਮਨਿ ਈਂਟ ਢੁਵਾਵੇ। ਸਿੱਖ ਕੁਲਾਲ ਆਇਗੁਰ ਪਾਸ।ਹਾਥ ਜੋਰਿਕੀਨਸਿ ਅਰਦਾਸ॥੧੭॥'ਤੁਰਕਸਮੂਹਵਹਿਰ ਚਲਿ ਆਏ। ਹੁਕਮ ਕਰਤਿ ਹਮ ਸਾਥ ਅਲਾਏ।--ਨੂਰੇ ਦੀਨ ਅਮਾਨਤ ਖਾਨ।ਦੋਨਹੁ ਨਿਕਟ ਚਿਨਾਇਂ ਮਕਾਨ॥੧੮॥ਚਾਹਿ ਈਂਟਕਾ ਤਿਨ ਕਹੁ ਭਈ। ਕਰਿ ਉਧਾਰ ਤੁਮਤੇ ਹਮ ਲਈ -। ਇਹ ਕਹਿ ਲਗੇ ਲਦਾਵਨਿ ਗਾਡੇ। ਗਿਨਤੀ ਮਿਨਤੀ ਦੀਨਸਿ ਛਾਡੇ[2] ॥੧੯॥ਸੁਨਿ ਬੋਲੇ ਸ਼੍ਰੀ ਅਰਜਨ ਨਾਥ।'ਹਮ ਕੋ ਕਜਾ ਹੈ ਗਿਨਤੀ ਸਾਥ।ਜਹਾਂ ਈਟਕਾ ਲਗੈ ਹਮਾਰੀ। ਤਹਿੰ ਕੀ ਲਮਾਵਹਿੰ ਜੜ੍ਹਾਂ ਉਖਾਰੀ ॥੨੦॥ ਸਰਬ ਕੋਟ ਚਹੁੰ ਗਿਰਦ ਬਿਸਾਲਾ। ਢਹਿ ਆਵਹਿ ਇਹ ਠਾਂ ਜਿਸਕਾਲਾ।ਤਬਿਇਹ ਪੂਰਨਹੋਇਤੜਾਗ।ਕਰਹਿ ਸਿੱਖ ਮੇਰੋ ਬਡ ਭਾਗ॥੨੧॥ ਤੁਰਕ ਸਕਲ ਕੀ ਜਰਾਂ ਉਖਾਰਹਿ। ਸਨਮੁਖ ਲੜਹਿ ਤਾਂਹਿ ਕੋ ਮਾਰਹਿ। ਬ੍ਰਧਹਿ ਤੇਜ ਹਿੰਦਨਿ ਕੋ ਜੋਰ। ਤਬਿ ਇਹ ਤਾਲ ਹੋਇ ਚਹੁੰ ਓਰ ॥੨੨॥ ਮੇਲਾ ਹੋਇ ਅਮੱਸਯਾ ਭਾਰੀ। ਲਹੈਂ ਕਾਮਨਾ ਲੋਕ ਉਦਾਰੀ।ਰੋਗ ਬ੍ਰਿੰਦ ਕੋ ਬਰਜਨਿ ਕਰਿਹੀਂ।ਨਾਮ-ਤਰਨਤਾਰਨ- ਸੁ ਉਚਰਿ ਹੀਂ॥੨੩॥ਦਰਸ ਮਾਸ ਭਾਦ੍ਰੋਂ ਪਦ[3]ਜੋਇ।ਮਹਾਂ ਮਹਾਤਮ ਇਸ ਕੋ ਹੋਇ।ਸਗਰੇ ਪਾਪ ਬਿਦਾਰਨਿ ਕਰੈ। ਸ਼ਰਧਾ ਧਰਿ ਸ਼ਨਾਨ ਜੋ ਧਰੈ[4] ॥੨੪॥ ਇਮ ਕਹਿ ਸਤਿਗੁਰ ਭੂਸ਼ਨ ਰਹੇ।ਚਲਨਿ ਭੋਰ ਕੋ ਚਿਤ ਮਹਿੰ ਚਹੇ।ਤਿਸ ਦਿਨ ਡੇਰੋ ਤਹੀਂ ਟਿਕਾਏ।ਸ਼੍ਰੀ ਅਰਜਨ ਚਿਤ ਸ਼ਾਂਤਿ ਬ੍ਰਿਧਾਏ।੨੫।ਨਹੀਂ ਸ੍ਰਾਪ ਤਬਿ ਕ੍ਰੂਰ ਉਚਾਰਸਿ।ਜਿਸ ਤੇ ਦੁਸ਼ਟ ਦਗਧ ਹ੍ਵੈ ਛਾਰਸਿ।ਛਿਮਾਵਾਨ ਮਹਿੰ ਸ੍ਰੇਸ਼ਟ ਰੂਪ।ਮਹਾਂ ਸ਼ਕਤਿ ਧਰਿ ਧੀਰ ਅਨੂਪ॥੨੬॥ਸਮ ਦਮ ਕੇ ਜੁਤ ਰਿਦਾ ਉਦਾਰ। ਧਰਮ ਆਤਮਾ ਸਹਤ ਬਿਚਾਰ। ਮਨਹੁ ਧਰਮ ਕੀ ਧੁਜਾ ਸਰੀਰ। ਪਰਉਪਕਾਰੀ ਪਰਮ ਅਭੀਰ[5] ॥੨੭॥ ਜਮ ਬਸਿ ਜੀਵ ਨਰਕ ਮੋ ਪਰਤੇ।ਤਿਨ੍ਹੈ ਬਿਲੋਕਤਿ ਕਰੁਨਾ ਕਰਤੇ।ਭਲੇ ਪੰਥ ਪਰ ਸੁਖਕੋ ਪਾਵੈਂ।ਇਸ ਪ੍ਰਕਾਰ ਕੇ ਬਨੌਂਤ ਬਨਾਵੈਂ॥੨੮॥ਤੀਰਥ ਕੀ ਤਬਿ ਕਾਰ ਹਟਾਇ। ਲਖਯੋ[6] ਭੁਵਿੱਖਤ ਜਿਮ ਹ੍ਵੈ ਜਾਇ।ਅਜਰ ਜਰਨ ਨਿਸਠਤਿ[7]ਬ੍ਰਹਮ ਗਯਾਨੀ।ਮੋਹ ਬਿਦਾਰਨਿ ਉਚਰਤਿ ਬਾਨੀ॥੨੯॥ਨੈਨ ਰਸੀਲੇ ਕਰੁਨਾ ਰਸੇ। ਜਿਨ ਮਹਿੰ ਪ੍ਰੇਮ ਰਹੈ ਨਿਤ ਬਸੇ। ਜਗ ਗੁਰਤਾ ਬਰ ਤਖਤ ਬਿਰਾਜੇ। ਦਰਸਹਿੰ ਸਹਿ

[1]ਵੈਹ ਦੀ ਉਜਰਤ। [2]ਭਾਦ੍ਰੋਂ ਵੇ ਮਹੀਨੇ ਦੀ ਮੱਸਯਾ। [3]ਅਹਨ ਸੂਰਮੇ। [4]ਜਾਣਿਆਂ। [5]ਦ੍ਰਿੜ੍ਹ, ਪੱਕਾ ਨਿੱਧ ਅਵਸਥਾ [ਸੰਸਃ ਨਿਸ਼੍ਠਾ]।

ਸ਼ਰਧਾ ਅਘ ਭਾਜੈ॥੩੦॥ਨੂਰੋ ਦੀਨ ਅਮਾਨਤ ਖਾਨ। ਤਿਨਹੁੰ ਸੁਨੀ ਸੁਧਿ ਸਗਰੀ ਕਾਨ।'ਤੀਰਥ ਕਰਿਬੇ ਤੇ ਹਟਿ ਰਹੇ। ਕੂਚ ਕਰਨਿ ਚਲਿਬੇ ਚਿਤ ਚਹੇ॥੩੧॥ਮਿਲਿਦੋਨੋ ਇਕ ਮਨੁਜ ਪਠਾਵਾ--ਸ਼ਾਹੁ ਸੁਨੈ ਨਹਿੰ--ਚਿਤ ਭਰ ਪਾਵਾ।ਆਇ ਗੁਰੂ ਕੇ ਕਹਜੋ ਅਗਾਰੀ।'ਤੁਮ ਕਜੋਂ ਥਰਜੀ ਤਾਲ ਉਸਾਰੀ*॥ ੩੨॥ ਜਿਤਿਕ ਪਜਾਵੇ ਪਰ ਲਗਿ ਦਰਬਾ। ਕਹਿ ਹਮ ਤੇ ਅਬਿ ਲੀਜਹਿ ਸਰਬਾ।ਅਪਰ ਈਂਟਕਾ ਦੇਹੁ ਚਢਾਇ।ਕਰਤਿ ਕਾਰ[1] ਸਗਰੀ ਪਕ ਜਾਇ॥ ੩੩॥ਆਗੈ ਕੋ ਹਮ ਲੇਹਿੰ ਨ ਕੋਈ। ਬੈਠੇ ਰਚਹੁ ਅਪਨਿ ਸਰ ਜੋਈ। ਬਨੀ ਜ਼ਰੂਰਤ ਹਮ ਕੋ ਭਾਰੀ। ਸ਼ਾਹੁ ਨਿਦੇਸ਼[2] ਜੁ ਸ਼ੀਘ੍ਰ ਉਚਾਰੀ ॥੩੪॥--ਕਰਹੁ ਸਰਾਇ ਤੁਰਤ ਹੀ ਤਜਾਰੇ--।ਯਾਂਤੇ ਆਵੇ ਲਏ ਤੁਮਾਰੀਤਿਸਕੋ ਲੀਜੈ ਮੋਲ ਸਵਾਯਾ। ਦਿਹੁ ਆਇਸੁ ਪੁਨ ਲਗਹਿੰ ਪਜਾਯਾ[3]॥੩੫॥ਸ਼੍ਰੀ ਅਰਜਨ ਪੁਨ ਕੀਨਿ ਬਖਾਨ। 'ਕਰਜੋ ਮੋਲ ਬਲ ਲਾਇ ਮਹਾਨ[4]। ਸੋਈ ਮੋਲ ਦੇਹਿੰ ਹਮ ਤੁਮੈ।ਜਬਿ ਹੀ ਆਇ ਜਾਇਗੋ ਸਮੈ॥੩੬॥ਹਮਰੇ ਸਿਖ ਹੈ ਹੈਂ ਬਲਿਭਾਰੀ। ਨਿਜ ਬਲ ਕਰਿ ਲੇ ਨੀਵ ਉਖਾਰੀ।ਢਹੈਂ ਸਦਨ ਜੇ ਪਾਕ ਬਨਾਏ। ਇਹੀ ਈਂਟਕਾ ਲਾਗਹਿੰ ਆਏ†॥੩੭॥ਜਿਮ ਬਲ ਮੋਲ[5] ਤੁਮਹੁ ਨੇ ਦੀਨਿ।ਈਂਟ ਪਜਾਵਨਿ ਕੀ ਸਭਿ ਲੀਨਿ। ਸੋ ਬਲ ਮੋਲ ਦੇਹਿੰਗੇ ਤੁਮ ਕੋ। ਤਬੈ ਤਯਾਰ ਤੀਰਥ ਹੁਇ ਹਮ ਕੋ ॥੩੮॥ ਅਬਿ ਤੇ ਜਾਇ ਕਹਹੁ ਇਹ ਬਾਤ। ਤੀਰਥ ਬਨਹਿ ਤੁਰਕ ਕਰ ਘਾਤ[6]। ਸੁਨਿ ਕੈ ਰਿਸ ਜੁਤਿ ਗੁਰ ਕੇ ਬੈਨ।ਗਮਨਜੋ ਸੋ ਨਰ ਕਰਿ ਤਰ ਨੈਨ॥੩੯॥ਸਭਾ ਬਿਖੈ ਸਭਿ ਹੁੰਨਿ ਸੁਨਾਈ। ਸੁਨਿ ਕਰਿ ਨੂਰਦੀਨ ਰਿਸ ਖਾਈ।'ਕਜਾ ਕਰਿ ਲੇਹਿਕਹੈ ਜੇ ਐਸੇ'।ਲਗਜੋ ਚਿਨਾਵਨਿ ਮੂਰਖ[7] ਤੈਸੇ ॥ ੪੦॥ ਸ਼੍ਰੀ ਗੁਰ ਕਰਜੋ ਕੂਚ ਹਟਿ ਆਏ। ਰਾਮਦਾਸ ਪੁਰਿ ਥਿਖੈ ਸੁਹਾਏ।ਸ਼੍ਰੀ ਗੁਰ ਹਰਿਗੁਬਿੰਦ ਸੰਗ ਮਿਲੇ। ਅੰਕ ਬਿਠਾਇ ਪ੍ਰੇਮ ਕਰਿ

[1]ਭਾਵ ਤਲਾ ਦੀ ਗਾਰ ਕਢਦਿਆਂ ਤਕ। [2]ਹੁਕਮ। [3]ਬਹੁਤ ਬਲ ਦਾ ਲਾਦਣਾ ਰੂਪ ਮੁੱਲ ਤੁਸਾਂ ਕੀਤਾ ਹੈ। [5]ਬਲ ਰੂਪ ਮੁੱਲ। [6]ਤੁਰਕਾਂ ਦਾ ਨਾਸ਼ ਕਰਕੇ। [7]ਭਾਵ ਨੂਰ ਦੀਨ।

*ਇਸਦਾ ਇਹ ਭਾਵ ਨਹੀਂ ਕਿ ਮੰਦਰ ਨਹੀਂ ਸੀ ਬਣਿਆਂ ਯਾ ਸਰੋਵਰ ਨਹੀਂ ਸੀ ਖਨਿਆਂ ਗਿਆ। ਤਾਲ ਦਾ ਕੁਛ ਹਿਸਾ ਪੱਕਾ ਬਣ ਰਿਹਾ ਸੀ ਜਦੋਂ ਇੱਟਾਂ ਲੁੱਟੀਆਂ ਗਈਆਂ ਸਨ।

†੧੮੨੩ ਨੂੰ ਖੁਸ਼ਾਲ ਸਿੰਘ ਫੈਜ਼ੁੱਲਾ ਪੁਰੀਏ ਦੇ ਪੁੱਤ੍ਰ ਸਰਦਾਰ ਬੁਧ ਸਿੰਘ ਨੇ ਤੇ ਜੱਸਾ ਸਿੰਘ ਰਾਮਗੜ੍ਹੀਏ ਨੇ ਇਹ ਵਾਕ ਪੂਰੇ ਕੀਤੇ। ਫਿਰ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਰੋਵਰ ਦੇ ਦੋ ਪਾਸਿਆਂ ਦੀ ਤੇ ਹੋਰ ਸੇਵਾ ਪੂਰੀ ਕੀਤੀ ਗਈ। ਕੰਵਰ ਨੌਨਿਹਾਲ ਸਿੰਘ ਨੇ ਮੁਨਾਰਾ ਬਣਵਾਯਾ ਤੇ ਪ੍ਰਕਰਮਾ ਪੱਕੀ ਕੀਤੀ।

ਭਲੇ ॥੪੧ ॥ ਅਪਰ ਸਰਬ ਸਿਖ ਕਰਿ ਕਰਿ ਬੰਦਨ। ਦਰਸਹਿੰ ਦਰਸ਼ਨ ਦੋਸ਼ ਨਿਕੰਦਨ।ਭਈ ਰੈਨ ਮੰਦਰ ਨਿਜ ਗਏ।ਮਿਲੇ ਸਕਲ ਆਨੰਦ ਮਨ ਭਏ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੇ 'ਤਰਨ ਤਾਰਨ' ਪ੍ਰਸੰਗ ਵਰਨਨੇ ਨਾਮ ਅਸਟ ਸਸਟੀ ਅੰਸੂ ॥ ੬੮ ॥

੬੯. [ਭਾਈ ਗੁਰਮੁਖ ਤੇ ਭਾਈ ਭਿਖਾਰੀ ਦਾ ਪ੍ਰਸੰਗ]।

ਦੋਹਰਾ॥ਏਕ ਸਿੱਖ ਸਤਿਗੁਰ ਨਿਕਟ ਗੁਰਮੁਖ ਤਿਸ ਕੋ ਨਾਮ। ਹਾਥ ਜੋਰਿ ਬਿਨਤੀ ਕਰੀ 'ਮੈਂ ਰਾਵਰ ਕੀ ਸ੍ਰਾਮ ॥ ੧ ॥ ਚੌਪਈ ॥ ਗੁਰ ਸਨਮੁਖ ਸਿਖ[1] ਮਾਨਹਿੰ ਭਾਨਾ। ਮੋਹਿ ਦਿਖਾਵਹੁ ਦਿਖਿ ਦੁਖ ਹਾਨਾ'[2]। ਸੁਨਿ ਸ਼੍ਰੀ ਅਰਜਨ ਗਿਰਾ ਉਚਾਰੀ।'ਪੁਰ ਗੁਜਰਾਤ ਸੁਨਾਮ ਭਿਖਾਰੀ*॥੨॥ਤਿਹ ਦਰਸਹੁ ਅਬਿ ਕਰਹੁ ਪਯਾਨ॥ਗੁਰਮੁਖ ਗੁਰ ਬਚ ਮਾਨਿ ਮਹਾਨਾ[3]'। ਚਲਨੋ ਬਿਚਾਰਤਿ –ਸਿਖ ਬਡ ਹੋਇ।ਸਤਿਗੁਰ ਆਪ ਬਤਾਯਹੁ ਜੋਇ॥੩॥ਪ੍ਰਭੁ ਭਾਣਾ ਕਿਮ ਮਾਨਤਿ ਰਹੈ। ਕਹਾਂ ਕ੍ਰਿਤ ਕਰਿ ਬ੍ਰਿੱਤ† ਕੋ ਲਹੈ[4]–।ਮਗ ਉਲੰਘ ਪਹੁੰਚਨੋ ਗੁਜਰਾਤ।ਨਾਮ ਭਿਖਾਰੀਪੁਛਨੋ ਜਾਤਿ॥੪॥ਗ੍ਰਿਹ ਮੈਂ ਗਯੋ ਸੁ ਮੰਗਲ ਹੇਰਾ[5]। ਗਾਵੈਂ ਤ੍ਰਿਯਾ ਬਨਾਹੁ ਸੁਤ ਕੇਰਾ। ਕਿਰਤ ਕਮਾਵਤਿ ਪਿਖਨੋ ਭਿਖਾਰੀ। ਸੀਵਤਿ ਸਤਰੰਜੀ ਜੇ ਫਾਰੀ[6] ॥੫ ॥ 'ਪੈਰੀ ਪੈਨਾ' ਕਹਿ ਥਿਰ[7] ਗੁਰਮੁਖ। 'ਪਠਨੋ ਮੋਹਿ ਗੁਰ ਨੇ ਭੋ ਸਨਮੁਖ!'। ਸੁਨਤਿ ਭਿਖਾਰੀ ਉਠਿ ਸਨਮਾਨਾ। ਨਮਹਿ ਕੀਨਿ ਬੈਠਾਵਨਿ ਠਾਨਾ ॥੬॥ ਨਿਜ ਕਾਰਜ ਲਾਗਨੋ ਜਿਸਕਾਲਾ। ਗੁਰਮੁਖ ਉਰ ਬਿਸਮਾਇ ਬਿਸਾਲਾ।ਲਖਨੋ ਭਿਖਾਰੀ ਨੇ ਮਨ ਤਾਹੀਂ। ਉਠਨੋ ਪਕਰ ਕੈ ਤਿਸ ਕੀ ਬਾਹੀਂ॥੭॥ ਸੌਜ ਬਨਾਹ ਕੀ ਲਗਨੋ ਦਿਖਾਵਨਿ। 'ਇਹ ਸੁਤ ਹਿਤ ਕਿਯ ਬਸਤ੍ਰ ਸਿਵਾਵਨਿ। ਇਹ ਭੂਖਨ ਕੋ ਗਵੈ[8] ਸੁਨਾਰਾਪੁਤ੍ਰ ਸਨੁਖਾ ਕੇਰ ਸ਼ਿੰਗਾਰਾ ॥੮॥ ਇਹਾਂ ਪਰੀ ਪਿਖਿ ਅਧਿਕ ਮਿਠਾਈ। ਅਨੇਕ ਪ੍ਰਕਾਰ ਕਰਹਿੰ ਹਲਵਾਈ। ਆਗੈ ਮ੍ਰਿਤਕ ਹੋਤ ਕੀ ਤਯਾਰੀ। ਖਟਨ ਰੁ ਸੀਢੀ[9] ਧਰੀ ਸੁਧਾਰੀ'॥੯॥ਗੁਰਮੁਖਿ ਬਿਸਮਤਿ ਪ੍ਰਛਨ ਕਰਨੋ।'ਇਹ ਸਮਾਜ ਕਿਸ ਕਾਰਨ ਧਰਨੋ'?।ਕਹਨੋ ਭਿਖਾਰੀ 'ਫੇਰ ਬਤਾਵੈਂ।ਜਬਿ ਸਮਾਜ ਇਹੁ ਕਾਰਜ ਆਵੈ[10]'॥੧੦॥ਇਮ ਕਹਿ ਆਯੋ ਪ੍ਰਥਮ ਸਥਾਨ। ਸਤਰੰਜੀ ਕੋ

[1]ਗੁਰੂ ਦੇ ਸਨਮੁਖ ਸਿਖ(ਜੋ)।[2]ਬਹੁਤ ਮੰਨਣ ਵਾਲੇ। [3]ਕੀ ਕਿਰਤ ਕਰਕੇ ਉਪਜੀਵਕਾ ਤੋਰਦਾ ਹੈ। [4]ਉਤਸਾਹ ਦੇਖਿਆ। [5]ਦਰੀ ਜੋ ਪਾਟੀ ਹੋਈ ਸੀ। [6]ਬੈਠਿਆ। [7]ਘੜਦਾ ਹੈ। [8]ਸਿੜ੍ਹੀ, ਤਖਤਾ। [9]ਸਮੱਗ੍ਰੀ ਕੰਮ ਆਵੇਗੀ। *ਭਾਈ ਗੁਰਦਾਸ ਜੀ ਦੀ ੧੧ਵੀਂ ਵਾਰ ਵਿਚ ਇਹ ਪ੍ਰਸੰਗ ਤੇਵੇਂ ਗੁਰਾਂ ਦੇ ਸਿੱਖਾਂ ਵਿਚ ਹੈ। †ਪਾ:–ਕਿਰਤ ਕਰ ਬਿਤ।

ਸਿਧਤਿ ਮਹਾਨ।ਗੁਰਮੁਖ ਬਿਸਮਤਿ ਉਰਮੈਂ ਰਹਨੋ।–ਸਤਿਗੁਰਨੈ ਇਸਕੋ ਜਸੁ ਕਹਨੋ ॥੧੧॥ ਗ੍ਰਿਹ ਕੈ ਪੈਧੈ ਪਚੀ[1] ਮਹਾਨਾ। ਕਰਹਿ ਭਗਤਿ ਕਿਮ ਮਾਨਹਿੰ ਭਾਨਾ–। ਨਿਸਾ ਭਈ ਕਿਧ ਸੇਵ ਭਿਖਾਰੀ।ਖਾਨ ਪਾਨ ਦਿਧ ਸੇਜ ਸੁਖਾਰੀ॥੧੨॥ ਭਈ ਪ੍ਰਾਤ ਤਬਿ ਚਢੀ ਜਨੇਤ। ਆਨਨੋ ਸੁਤ ਕਰਿ ਨੁਖਾ ਸਮੇਤ।ਸਭਿ ਬਿਧਿ ਕੈ ਬਾਜੇ ਬਜਵਾਏ। ਬਨਾਹ ਸਮਾਜ ਸਕਲ ਕਰਿ ਆਏ ॥੧੩॥ਸਦਨ ਆਇ ਦਿਨ ਦੈ ਕ ਬਿਤੇ ਜਬਿ।ਸੂਲ ਉਠੇ ਨਿਸ ਪੁੱਤ੍ਰ ਮਰਨੋ ਤਬਿ।ਗਾਵਤਿ ਹੁਤੀ ਤ੍ਰਿਯਾ ਸੋ ਰੋਈ।ਖਢਨ ਜੁ ਲੀਨਿ ਭਿਖਾਰੀ ਸੋਈ॥੧੪॥ ਤਿਸ ਸੀਢੀ ਪਰ ਪਾਯਹੁ ਨੰਦ।ਦਾਚੁ ਕਰਨੋ ਕਰਿ ਕਾਠ ਬਿਲੰਦ।ਕਿਰਤਨ ਕਰਿ ਪ੍ਰਸਾਦਿ ਬਰਤਾਯੋ। ਬ੍ਰਿਤਿ ਜਿਹ ਸਮ ਹਟਿ ਕਰਿ ਘਰ ਆਯੋ॥੧੫॥ ਸਤਰੈਜੀ ਜੋ ਸਿਧਤਿ[2] ਭਸਾਈ।ਲੋਕ ਆਇ ਬੈਠੇ ਸਮੁਦਾਈ।ਦਿਨ ਮਹਿੰ ਗੁਰਮੁਖ ਰਹਨੋ ਨਿਹਾਰਤਿਭਾ ਅਚਰਜ ਇਹ ਰਿਦੈਬਿਚਾਰਤਿ॥੧੬॥ਪਿਖਿ ਨਿਸ ਬਿਖੈ ਇਕਾਂਤ ਭਿਖਾਰੀ।ਮਿਲਿ ਗੁਰਮੁਖ ਤਬਿ ਗਿਰਾ ਉਚਾਰੀ।'ਸੁਤ ਕੀ ਮ੍ਰਿਤੁ ਜਾਨਤਿ ਜੋ ਉਰ ਮੈਂ।ਨੁਖਾ ਵਨਾਹਿ ਕਨੋਂ ਆਨੀ ਘਰ ਮੈਂ?॥੧੭॥ ਖਰਚਨੋ ਧਨ ਉਤਸਵ ਬਹੁ ਕਰਨੋ। ਦਿਨ ਦੋ ਇਕ ਮਹਿੰ ਸਭਿ ਪਰਹਰਨੋ। ਭੁਵ ਮਹਿੰ ਸ਼ਕਤਿ ਜਿ ਹੁਤੀ ਇਤੀ ਨ।ਸਤਿਗੁਰ ਤੇ ਜਾਚਤਿ ਹੁਇ ਦੀਨ॥ ੧੮॥ਕ੍ਰਿਪਾਨਿਧਾਨ ਸਿਦਕ ਪਿਖਿ ਤੇਰਾ।ਪੁੱਤ੍ਰ ਜਿਯਨਿ ਬਰ ਦੇਤਿ ਅਛੇਰਾ। ਸੰਕਟ ਹੋਤਿ ਨ ਏਤੋ ਘਰ ਮੈਂ।ਰੁਦਤਿ ਕੁਟੰਬ ਪ੍ਰੀਤਿ ਕਰਿ ਉਰ ਮੈਂ॥੧੯॥ ਇਹੁ ਸੰਸੈ ਮਨ ਮੋਹਿ ਬਿਸਾਲਾ। ਸ਼ਕਤਿ ਸਹਤ ਸਹਿ[3] ਕਸ਼ਟ ਕਰਾਲਾ[4]। ਸੁਨਤਿ ਭਿਖਾਰੀ ਗਿਰਾ ਉਚਾਰੀ।'ਇਹ ਮਨਮੁਖ ਕੀ ਰੀਤਿਬਿਚਾਰੀ॥੨੦॥ ਜਥਾ ਜੋਗ ਪਰਮੇਸ਼ੁਰ ਕਰੈ।ਤਿਸ ਮਹਿੰ ਦੁਖ ਸੰਸੈ ਜੋ ਧਰੈ। ਜਤਨ ਕਰਹਿ ਭਾਵੀ ਕੋ ਮੇਟਨਿ।ਤਿਸ ਕੋ ਪ੍ਰਭੁ ਸੰਗ ਕਬਹੁੰ ਨ ਭੇਟਨਿ॥੨੧॥ਜੈਸੀ ਇੱਛਾ ਹੁਇ ਭਗਵਾਨ।ਤਿਸ ਮਹਿੰ ਕੀਜਹਿ ਹਰਖ ਮਹਾਨ।ਸਭਿ ਸੋਂ ਸਮ ਪ੍ਰਭੁ ਬੈਰ ਨ ਪ੍ਰੀਤਿ।ਕਰਮ ਹੇਰਿ ਫਲਦੇਹਿ ਸੁ ਨੀਤ॥੨੨॥ਕਸ਼ਟ ਆਇਕਰਿਸ਼ਕਤਿ ਹਰਾਵੈ[5]। ਪਾਪ ਕਰੈ ਸੋ ਫਲ ਭੁਗਤਾਵੈ[6]। ਹੋਇ ਸੁਖੀ ਕਹਿ ਸੰਕਟ ਦੇਤਿ[7]। ਸੋ ਪਿ ਨ ਦਰਗਹਿ ਆਦਰ ਲੇਤਿ॥੨੩॥ਨ੍ਰਿਪਮਾਯਕ ਜੋ ਕਰਹਿ ਸੁ ਭਾਵੈ[8]।

---

[1]ਖਚਿਤ। [2]ਸੀਉਂਦਾ ਸੀ। [3]ਤ੍ਰਾਣ ਹੁੰਦਿਆਂ ਸਹਾਰਿਆ ਹੈ। [4]ਜੇ ਦੁਖ ਆ ਬਣੇ ਤੇ ਸ਼ਕਤੀ ਕਰਕੇ ਦੂਰ ਕਰੇ। [5](ਤਾਂ) ਪਾਪ ਕਰਦਾ ਹੈ ਤੇ ਉਸਦਾ ਫਲ ਭੋਗਣਾ ਪੈਂਦਾ ਹੈ। [6]ਕੋਈ ਸੁਖੀ ਹੋਵੇ ਉਸਨੂੰ ਕਹਿਕੇ ਦੁਖ ਦੇਵੇ ਭਾਵ ਸ਼ਾਪ ਦੇਵੇ। [7]ਮਾਯਾਵੀ ਰਾਜਾ ਜੋ ਕਰੇ ਸੋ ਭਾ ਜਾਵੇ ਸੇਵਕ ਨੂੰ।

ਸੋ ਸੇਵਕ ਇਸ ਤੇ ਸੁਖ ਪਾਵੈ।ਜੋ ਮਹਿਪਤਿ ਕ੍ਰਿਤ ਮਹਿ ਦੇ ਦੋਸ਼ੁ। ਰਿਸਹਿ ਤਾਂਹਿ ਪਰ ਲਖਹਿ ਬਿਹੋਸ਼ੁ[1] ॥੨੪॥ ਇਮ ਅਲਪੱਗਜਨਿ ਕੀ ਕ੍ਰਿਤ ਮਾਂਹੀ। ਪ੍ਰਭੁ ਸਰਬੱਗ ਜਥੋਚਿਤ ਆਹੀ[2]। ਬਿਨਾ ਕਰਮ ਸੁਖ ਦੁਖ ਨਹਿ ਦੇਤਿ। ਭੁਗਤਹਿ[3] ਸੋਇ ਜਿ ਬੀਜਹਿ ਖੇਤ॥੨੫॥ਇਮ ਬਿਚਾਰ ਜਿਸਕੇ ਉਰ ਹੋਇ॥ ਪ੍ਰਭੁ ਕ੍ਰਿਤ ਪਰ ਨਿਤ ਹਰਖਹਿ ਸੋਇ।ਤਿਸਕੋ ਸਨਮੁਖਕਹੈਂ ਜੁ ਸੰਤ।ਤਰ-ਕਹਿੰ ਮਨਮੁਖ ਦੁਖ ਲਹਿੰ ਅੰਤ॥੨੬॥ਸਤਿਗੁਰ ਤੇ ਨਿਤ ਜਾਚਿਯ ਐਸੇ। ਪ੍ਰਭੁ ਕ੍ਰਿਤ ਪਰ ਅਨੰਦ ਲਹਿ ਜੈਸੇ। ਨਾਸ਼ਵੰਤ ਦ੍ਰਿਸ਼ਮਾਨ ਪਦਾਰਥ।ਇਨ ਲਗਿ ਜਨਮ ਨ ਖੋਇ ਅਕਾਰਥ ॥ ੨੭ ॥ ਮਮ ਸੁਤ ਨੁਖਾ ਕਰਮ ਜਿਮ ਕੀਨਿ।ਸੋਭਿ ਸੁਨਹੁ ਕਰਿ ਸੰਸੈ ਹੀਨ।ਤਪਸੀ ਹੁਤੋ ਪ੍ਰਥਮ ਕੇ ਜਨਮਾ ਪੁਰਿ ਤੇ ਜਾਚਿ ਖਾਇ ਰਹਿ ਬਨ ਮਾਂ[4]॥੨੮॥ਤਪ ਕਰਿ ਪਰਮੇਸ਼ੁਰ ਆਰਾਧੋ।ਮਹਾਂ ਜਤਨ ਤੇ ਇੰਦ੍ਰਿਯ ਸਾਧੇ। ਇਕਦਿਨ ਪੁਰਿ ਤੇ ਚਲਨੋ ਅਘਾਈ।ਬਾਰਥਧੂ ਲਖਿ[5]ਰੂਪ ਲੁਭਾਈ॥੨੯॥ਤਪਸੀ ਦੇਖਤਿ ਮਨ ਬਿਰਮਾਧੋ।ਹਠਕਰਿਮਿਲਨੋ ਨ, ਬਨ ਗਮਨਾਧੋ। ਕਾਲ ਕ੍ਰਿਯਾ ਐਸੀ ਤਹਿੰ ਭਈ।ਦੁਹੂੰ ਦੇਹਿ ਸਿਮਰਤਿ ਛੂਟਿ ਗਈ ॥੩੦॥ ਤਪ ਫਲ ਤੇ ਇਹ ਮਮ ਸੁਤ ਹੋਵਾ। ਸਿਮਰਿ ਪ੍ਰਭੂ ਕੋ ਸੰਕਟ ਖੋਵਾ। ਬਾਰਮੁਖਾ[6] ਇਹ ਨੁਖਾ ਭਈ ਹੈ। ਤਪਸੀ ਰਤਿ ਤੇ ਸੁਮਤਿ ਲਈਹੈ॥੩੧॥ਸਿਖ ਸੰਗਤਿ ਕੀ ਸੇਵ ਕਮਾਵੈ।ਅੰਤ ਬਿਖੈ ਉੱਤਮ ਪਦ ਪਾਵੈ। ਤਾਂਤੇ ਕੁ ਗੁਰਮੁਖ! ਸੁਨਿ ਲੀਜੈ। ਭਾਲਾ ਮਾਨਨਿ ਮਨ ਥਿਰ ਕੀਜੈ ॥੩੨॥ ਸੱਤਿਨਾਮ ਕੋ ਸਿਮਰਨ ਕਰਨੋ। ਤਨਹੰਤਾ ਕੋ ਰਿਦੈ ਬਿਸਰਨੋ।ਮੁਕਤੀ ਕੇ ਸਾਧਨ ਏ ਤੀਨ। ਕਹੈਂ ਗੁਰੂ ਅਰੁ ਸੰਤ ਪ੍ਰਬੀਨ[7]॥੩੩॥ਸੁਨਿ ਗੁਰਮੁਖ ਨੇ ਬਾਕ ਭਿਖਾਰੀ। ਦੋ ਕਰ ਜੋਰਿ ਬੰਦਨਾ ਧਾਰੀ। [8]ਧੰਨ ਧੰਨ ਬਡ ਬੁੱਧਿ ਬਿਚੱਛਨ।ਨਾਮ ਮੋਹਿ ਗੁਰਮੁਖ ਤਵ ਲੱਛਨ[9]॥੩੪॥ਜਸ ਦੇਖਨੋ ਮੈਂ ਚਹਿਮਨ ਪਾਵਨ[10]। ਤਸ ਸਤਿਗੁਰ ਮੁਝ ਕੀਨਿ ਦਿਖਾਵਨਿ। ਤੁਝ ਦਰਸ਼ਨ ਤੇ ਪਾਪ ਮਿਟਾਵੈ।ਸਦਾਗੁਰੂ ਕੋ ਉਰਮਹਿੰਭਾਵੈ'॥੩੫॥ ਇਮਉਸਤਿਕਰਿਬਾਰੰਬਾਰ। ਦੀਨ ਹੋਇ ਚਰਨਨਿ ਸਿਰ ਧਾਰਿ। ਭਯੋ ਬਿਸਰਜਨਿ ਗੁਰਪੁਰਿ ਆਯੋ[10]। ਨਿਸ਼ਚੈ ਪਿਖਿ ਸਿਖ ਕੋ ਬਿਸਮਾਧੋ॥੩੬॥ਸ਼੍ਰੀ ਅਰਜਨ ਬੈਠੇ ਜਿਸ ਥਾਈਂ।

[1]ਮੂਰਖ। [2]ਜੋਸੋ ਜੋਗ ਹੋਵੇ ਤੈਸੋ ਕਰਦਾ ਹੈ। [3](ਜੀਵ) ਭੁਗਤਦਾ ਹੈ। [4]ਬਨ ਵਿਚ। [5]ਵੇਸ਼ਵਾ ਦੇਖਕੇ। [6]ਵੇਸ਼ਵਾ। [7]ਤਪੱਸ੍ਵੀ ਨਾਲ ਪ੍ਰੀਤ ਹੋਣ ਕਰਕੇ। [8]ਨਾਮ ਤਾਂ ਮੇਰਾ ਗੁਰਮੁਖ ਹੈ ਲੱਛਨ (ਗੁਰਮੁਖਤਾ ਦੇ)ਤੇਰੇ ਹਨ। [9]ਪਵਿੱਤ੍ਰ ਮਨਵਾਲਾ ਜਿਹੋ ਜਿਹਾ ਦੇਖਿਆ ਚਾਹੁੰਦਾ ਸੀ। [10](ਉਥੋਂ) ਵਿਦਾ ਹੋਕੇ ਸ਼੍ਰੀ ਅੰਮ੍ਰਿਤਸਰ ਜੀ ਆਯਾ।

ਪਗ ਪੰਕਜਪਰ ਗ੍ਰੀਵਨਿਵਾਈ।ਮੁਸ਼ਕਾਵਤਿ ਸ਼੍ਰੀ ਮੁਖ ਸੋਂ ਕਹਜੋ।'ਕੈਸੋਸਿਖ ਜਾਇ ਤੈਂ ਲਹਜੋ?॥੨੭॥ਕੈਸੀ ਰਹਤਿ ਰਹੈ ਕਿਮ ਸੇਵਹਿ ?। ਕਿਮ ਉਰ ਨਿਸ਼ਚੈ ਦੁਖਸੁਖ ਖੇਵਹਿ'?'।ਸੁਨਿ ਕਰਿ ਹਾਥ ਜੋਰਿ ਕਰਿ ਬੋਲ।'ਸ਼੍ਰੀਪ੍ਰਭੁ ਤੁਮਰੇ ਸਿੱਖ ਅਡੋਲ॥੨੮॥ਮਹਿੰਮਾ ਜਿਨ ਕੀ ਕਹੀ ਨ ਜਾਇ। ਦੁਖ ਸੁਖ ਮੈਂ ਇਕ ਸਮ ਹਰਖਾਇ*'।ਸਕਲ ਪ੍ਰਸੰਗ ਕਹਜੋਤਿਸਕੇਰ।ਜਥਾਭਿਖਾਰੀ ਕੋ ਘਰਹੇਰ॥੨੯॥'ਜਿਸ ਪਰ ਆਪ ਪ੍ਰਸੰਨਤਾ ਹੋਇਅਸ ਨਿਸਚਾ ਧਾਰਹਿ ਉਰ ਸੋਇ'।ਕ੍ਰਿਪਾ ਨਿਧਾਨ ਸੁਨਤਿ ਹਰਖਾਏ। ਸੁਜਸੁ ਦਾਸ ਨਿਜ ਕੋ ਸੁਨਿ ਪਾਏ॥੪੦॥ ਸਿੱਖਨਿ ਪ੍ਰਿਯ ਨਿਤ ਬਨਹਿੰ ਸਹਾਈ। ਲੋਕ ਪ੍ਰਲੋਕਹਿੰ ਲੈਹਿੰ ਬਚਾਈ। ਕਵਿ ਸੰਤੋਖਸਿੰਘ ਕਰਿ ਗੁਰ ਬੰਦਨ।ਕ੍ਰਿਪਾ ਧਾਰਿ ਗਨ ਬਿਘਨ ਨਿਕੰਦਨ[2] ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰਾਸੋ ਕਵਿ ਸੰਤੋਖ ਸਿੰਘ ਵਿਰਚਤਾਯਾਂ ਭਾਖਾਯਾਂ 'ਸਿੱਖਨ' ਪ੍ਰਸੰਗ ਬਰਨਨੰ ਨਾਮ ਏਕੋਨ ਸਪ੍ਤਤੀ ਅੰਸੁ ॥ ੬੯ ॥

ਤੀਸਰੀ ਰਾਸ ਸਮਾਪਤਿ ਹੋਈ ॥

---

[1]ਸਹਾਰਦਾ ਹੈ। [2]ਕ੍ਰਿਪਾ ਕਰਕੇ (ਮੇਰੇ) ਸਾਰੇ ਬਿਘਨਾਂ ਦਾ ਨਾਸ਼ ਕਰਨ।

*ਇਸ ਪ੍ਰਕਾਰ ਦਾ ਇਕ ਪ੍ਰਸੰਗ ਪਿਛੇ ਸ਼ਹਬਾਜ਼ ਪੁਰ ਦੇ ਭਾਈ ਮਨ ਦਾ ਆ ਚੁਕਾ ਹੈ, ਦੇਖੋ ਇਸੇ ਪੁਸਤਕ ਦਾ ਪੰਨਾ ੨੧੭੯।

੧ ਓ ਸਤਿਗੁਰ ਪ੍ਰਸਾਦਿ॥

ਅਥ ਚਤੁਰਥ ਰਾਸਿ ਬਰਨਨੰ।

ਅੰਸੁ ੧. [ਮੰਗਲਾਚਰਣ]।

੧. 'ਕਵਿ-ਸੰਕੇਤ' ਮਿਰਯਾਦਾ ਦਾ ਮੰਗਲ।

ਦੋਹਰਾ॥ ਬੀਨ ਦੰਡ ਪਾਲੀਨ ਮਹਿੰ* ਸਰਬੋਤਮਾ ਪ੍ਰਬੀਨ।
ਬੀਨ ਬੀਨ ਬਿਘਨਨਿ ਹਨਹੁ ਦਾਤੀ ਸੁਮਤਿ ਕਵੀਨ॥੧॥

{ ਬੀਨ ਦੰਡ=ਵੀਣਾ ਦੰਡੇ ਸਮੇਤ, ਤੁੰਬੇ ਤੋਂ ਲੈ ਉੱਪਰਲੇ ਸਿਰੇ ਤੱਕ ਸਾਰਾ ਸਾਜ਼। [ਸੰਸ:; ਵੀਣਾ ਦੰਡ] (ਅ) ਵੀਣਾ ਡੰਡੇ ਦੇ ਸਮਾਨ ਫੜੀ ਹੈ ਜਿਸ ਨੇ। }

ਅਰਥ—(ਜਿਸ ਦੇ) ਹੱਥਾਂ ਵਿਚ ਵੀਣਾਂ (ਤੇ ਵੀਣਾਂ ਦਾ) ਦੰਡ ਫੜਿਆ ਹੈ, (ਅਤੇ ਜੋ) ਸਭ ਤੋਂ ਉੱਤਮ (ਤੇ ਸਭ ਵਿੱਦਜਾ ਵਿਚ) ਨਿਪੁਨ ਹੈ (ਅਤੇ ਜੋ) ਕਵੀਆਂ ਨੂੰ ਸ੍ਰੇਸ਼ਟ ਮਤਿ ਦੀ ਦਾਤੀ ਹੈ, (ਹੇ ਐਸੀ ਸ਼ਾਰਦਾ! ਮੇਰੇ ਇਸ ਮਹਾਨ ਕੰਮ ਵਿਚ ਪੈ ਸੱਕਣ ਵਾਲੇ ਸਾਰੇ) ਵਿਘਨਾਂ ਨੂੰ ਚੁਣ ਚੁਣ ਕੇ ਨਾਸ਼ ਕਰ ਦਿਓ।

ਹੋਰ ਅਰਥ—ਤੁਕ ੧, ਪਾ:—ਬੀਨ ਦੰਡ ਪਾਣੀ ਨਮਹਿੰ†'=ਜੋ ਹੱਥ ਵਿਚ ਵੀਣਾ ਦੰਡ ਧਾਰਨ ਵਾਲੀ ਹੈ ਉਸ ਨੂੰ ਮੇਰੀ ਨਮਸਕਾਰ ਹੈ।

ਭਾਵ—ਦੂਜੀ ਤੁਕ ਵਿੱਚ ਕਵਿ ਜੀ ਨੇ ਵਿਘਨਾਂ ਦੇ ਮਾਰਨ ਦਾ ਜ਼ਿਕਰ ਕੀਤਾ ਹੈ, ਮਾਰੀਦਾ ਅਕਸਰ ਡੰਡੇ ਨਾਲ ਹੈ, ਤੇ ਸਰਸ੍ਵਤੀ ਕੋਮਲ ਉਨਰਾਂ ਦੀ ਦੇਵੀ ਹੈ, ਉਸ ਪਾਸੋਂ ਮਾਰਨ ਯਾ ਦੰਡ ਦੇਣ ਦਾ ਕਰੜਾ ਕੰਮ ਹੋ ਹੀ ਨਹੀਂ ਸਕਦਾ, ਪਰ ਕਵਿ ਜੀ ਨੂੰ ਲੋੜ ਹੈ ਅਪਣੇ ਵਿਘਨਾਂ ਨੂੰ ਤਾੜਨਾ ਕਰਵਾਣ ਦੀ, ਇਸ ਲਈ ਯਾਚਨਾ ਕਰਦੇ ਹੋਏ ਇਕ ਕਟਾਖ ਨਾਲ ਵੀਣਾਂ ਨੂੰ ਦੋਨਾਂ ਦੰਡ ਕਹਿਕੇ, ਡੰਡੇ ਤੇ ਦੰਡ ਦੇਣ ਦੀ ਧੁਨੀ ਸੱਟਦੇ ਹਨ। ਹੁਣ ਸੰਸਾ ਹੁੰਦਾ ਹੈ ਕਿ ਵੀਣ ਦੇ ਦੰਡੇ ਨਾਲ ਤਾਂ ਹਰਨ ਨੂੰ ਬੀ ਤਾੜਨਾ ਕਰਨੀ ਕਠਨ ਹੈ, ਸਰਸ੍ਵਤੀ ਵੀਣਾਂ ਨੂੰ ਸੋਟਾ ਬਣਾਕੇ ਵਿਘਨਾਂ ਨੂੰ ਕੀਕੂੰ ਮਾਰੇਗੀ। ਇੱਥੇ ਧੁਨੀ ਬੀਣਾਂ ਦੇ ਅਪਣੇ ਸ੍ਵੈਧਰਮ ਦੇ ਕਰਮ ਵੱਲ ਲੈ ਜਾਂਦੀ ਹੈ ਕਿ ਵੀਣਾਂ ਤੋਂ ਰਾਗ ਹੁੰਦਾ ਹੈ, ਰਾਗ ਦੀ ਸੁਤੇ ਤਾਸੀਰ ਹੈ ਇੱਕਸ੍ਰੁਰਤਾ ਉਤਪਤ

---

*ਪਾ:—ਪ੍ਰਾਣੀ ਨਮਹਿ, ਬਾਣੀ ਨਮਹਿ।

†'ਬੀਨ ਦੰਡ ਪਾਣੀਨ ਮਹਿੰ' ਦਾ ਅਰਥ 'ਨਾਰਦ' ਕਰਕੇ ਐਉਂ ਭੀ ਖਿਚ ਮਾਰਦੇ ਹਨ ਕਿ ਨਾਰਦ ਸ਼ਾਰਦਾ ਨੂੰ ਸਰਬੋਤਮਾ ਪ੍ਰਬੀਨ ਆਖਦਾ ਹੈ, ਆਦਿ।

ਕਰਨੀ, ਬੇਸੁਰਤਾ ਤੇ ਘਬਰਾ ਨੂੰ ਦੂਰ ਕਰਨਾ। ਜਦੋਂ ਇੱਕਸੁਰਤਾ, ਅਡੋਲਤਾ, ਰਸ ਮਗਨਤਾ ਸ਼ਾਰਦਾ ਦੇ ਸੰਗੀਤ ਦੇ ਅਸਰ ਨਾਲ ਹੋ ਜਾਏਗੀ ਤਾਂ ਵਿਘਨ, ਜੋ ਹਿਲਾਉ ਖਿੰਡਾਉ ਬੇਸੁਰੀ ਹਾਲਤ ਬਿਨਾ ਹੋ ਨਹੀਂ ਸਕਦੇ, ਆਪ ਹੀ ਨਾਸ਼ ਹੋ ਜਾਣਗੇ। ਪਰਤੱਖ ਵਿੱਚ ਭੀ ਦੇਖੋ ਕਿ ਸਰਪ ਆਦਿ ਸੰਗੀਤ ਉਤੇ ਮਸਤ ਹੋਕੇ ਡੰਗ ਮਾਰਨਾ ਭੁੱਲ ਜਾਂਦੇ ਹਨ। ਤਿਵੇਂ ਸ਼ਾਰਦਾ ਸੁਮਤੀ ਦੀ ਦਾਤੀ, ਪ੍ਰਬੀਨ, ਉੱਤਮ ਵਜਕਤੀ ਤੇ ਸਾਹਿਤਜ ਦੀ ਆਗੂ ਹੈ ਉਹ ਆਪਣੇ ਉਚੇ ਗੁਣਾਂ ਨਾਲ ਵਿਘਨਾਂ ਨੂੰ ਮੂਰਛਿਤ ਕਰਕ ਮਾਰ ਦੇਵੇ।

੨. ਇਸ੍ਟ ਗੁਰੂ—ਸ਼੍ਰੀ ਗੁਰੂ ਨਾਨਕ ਦੇਵ ਜੀ—ਮੰਗਲ।

ਚੌਪਈ ॥

ਕਰੁਨਾ ਆਕਰ, ਕਲਮਲ ਹਰਨਾ। ਹਰਿਨਾਮਾ ਚਿਤ ਨੀਤ ਸਿਮਰਨਾ।
ਮਰਨਾ ਜਨਮਨ ਇਵਜਗਤਰਨਾ।ਤਰੁਨਾਪਨ ਬਿਰਖਾਨਹਿੰ ਕਰਨਾ॥੨॥
ਬੰਦਿ ਹਾਥ ਸਤਿਗੁਰ ਸੁਖਕੰਦ। ਕੰਦਲ ਦਾਸਨ ਦੇਤਿ ਅਨੰਦ।
ਨੰਦਨ ਕਾਲੂ ਕੇਰਿ ਮੁਕੰਦ। ਕੰਦਨ ਬਿਘਨ, ਸਦਾ ਜਗਬਿੰਦ ॥ ੩ ॥

ਆਕਰ=ਖਾਣ। ਤਰੁਨਾਪਨ=ਜੁਵਾਨੀ। ਕੰਦਲ=ਸਮੂਹ
ਨੰਦਨ ਕਾਲੂ ਕੇਰਿ=ਮਹਿਤਾ ਕਾਲੂ ਜੀ ਦੇ ਸਪੁੱਤ੍ਰ, ਭਾਵ ਸ਼੍ਰੀ ਗੁਰੂ ਨਾਨਕ ਦੇਵ ਜੀ। ਮੁਕੰਦ=ਮੁਕਤੀ ਦਾਤਾ।
ਜਗਬਿੰਦ=ਜਗਤ ਤੋਂ ਬੰਦਨਾ ਯੋਗ। ਜਗਤ ਦੇ ਪੂਜਜ।

ਅਰਥ—ਮਿਹਰ ਦੀ ਖਾਣ, ਪਾਪਾਂ ਦੇ ਹਰਨ ਵਾਲੇ (ਜਿਨ੍ਹਾਂ ਨੇ ਜਗਤ ਨੂੰ ਸਿਖਾਯਾ ਕਿ) ਹਰੀ ਦਾ ਨਾਮ ਸਦਾ ਚਿੱਤ ਵਿਚ ਸਿਮਰਨਾ (ਐਉਂ ਕਰਦਿਆਂ ਤੁਸਾਨੂੰ) ਜੰਮਣਾ ਮਰਨਾ ਨਹੀਂ (ਪਵੇਗਾ, ਹਾਂ ਸਗੋਂ) ਐਉਂ ਜਗਤ ਤੋਂ ਤਰਨਾ (ਪ੍ਰਾਪਤ ਹੋਵੇਗਾ ਅਰੇ) ਜੁਆਨੀ ਨੂੰ ਸਫਲ ਕਰਨਾ (ਤੁਸੀਂ ਨਾਮ ਜਪਕੇ ਸਿਖ ਲਓਗੇ ਐਸੇ ਸਿੱਖਯਾ ਦਾ:) ਸੁੱਖਾਂ ਦੇ ਮੂਲ, ਮੁਕਤੀ ਦਾਤੇ ਸਤਿਗੁਰੂ ਨਾਨਕ ਦੇਵ ਜੀ (ਅੱਗੇ) ਹੱਥ ਜੋੜ (ਕੇ ਪ੍ਰਣਾਮ ਹੈ, ਜੋ) ਦਾਸਾਂ ਨੂੰ ਸਾਹੇ ਸੁਖ ਦੇਂਦੇ ਹਨ*, ਬਿਘਨਾਂ ਦੇ ਨਾਸ਼ ਕਰਨ ਵਾਲੇ ਹਨ ਅਰ ਸਦਾ ਤੋਂ ਜਗਤ ਦੇ ਪੂਜਜ ਹਨ।

੩. ਇਸ੍ਟ ਗੁਰੂ—ਸ਼੍ਰੀ ਗੁਰੂ ਅੰਗਦ ਦੇਵ ਜੀ—ਮੰਗਲ।

ਚੌਪਈ ॥ **ਅੰਗਦ ਗੁਰੂ ਸਹਾਇਕ ਸੰਗ। ਸੰਗਤਿ ਸੇਵਤਿ ਸਹਤ ਉਮੰਗ।**
ਮੰਗਤਿ ਸਿੱਖ ਮੁਕਤਿ ਹਰਿ ਰੰਗ। ਰੰਗਤਿ ਬ੍ਰਹਮ ਗਯਾਨ ਪ੍ਰਭੁ ਅੰਗ॥੪॥

ਮੁਕਤਿ ਹਰਿ ਰੰਗ=ਹਰੀ ਦੇ ਰੰਗ (ਪ੍ਰੇਮ) ਵਾਲੀ ਮੁਕਤੀ। ਬੈਕਾਂ ਤੋਂ ਛੁੱਟ ਜਾਣ ਮਾਤ੍ਰ ਮੁਕਤੀ ਨਾਂ, ਪਰ ਵਾਹਿਗੁਰੂ ਦੇ ਪ੍ਰੇਮ ਵਾਲੀ ਮੁਕਤੀ। ਯਥਾ—ਮੁਕਤਿ ਬਪੁੜੀ ਭੀ ਗਿਆਨੀ

*ਅਥਵਾ ਸਾਰੇ ਦਾਸਾਂ ਨੂੰ ਆਨੰਦ ਦਾਤਿ ਹਨ।

ਤਿਆਗੇ। ਤਥਾ-ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾ ਰੇ ॥ (ਅ) 'ਜੀਉਂਦਿਆਂ ਹਰੀ ਰੰਗ' ਤੇ 'ਮਰਕੇ ਮੁਕਤੀ' ਮੰਗਦੇ ਹਨ।

ਬ੍ਰਹਮ ਗਜਾਨ ਪ੍ਰਭੁ ਅੰਗ=ਪ੍ਰਭੂ ਦੀ ਪ੍ਰੀਤੀ ਵਾਲਾ ਬ੍ਰਹਮ ਗਜਾਨ। [ਅੰਗ=ਪੱਖ, ਪ੍ਰਿਯ, ਪਜਾਰ]। ਉਹ ਬ੍ਰਹਮ ਗਜਾਨ ਜੋ ਵਾਹਿਗੁਰੂ ਜੀ ਨਾਲ-ਠਾਕੁਰ ਏਕੁ ਸਬਾਈ ਨਾਰਿ-ਦੇ ਭਾਵ ਤੋਂ ਪੂਰਨ ਪ੍ਰੇਮ ਦ੍ਵਾਰਾ ਪ੍ਰਾਪਤਿ ਹੋਵੇ।

ਅਰਥ-(ਸ਼੍ਰੀ) ਗੁਰੂ ਅੰਗਦ (ਦੇਵ ਜੀ ਸਿੱਖਾਂ ਦੇ) ਸਹਾਈ ਤੇ (ਅੰਗ) ਸੰਗ ਹਨ, (ਆਪ ਨੂੰ) ਸੰਗਤ ਖ਼ੁਸ਼ੀਆਂ ਨਾਲ ਸੇਂਵਦੀ ਹੈ, ਸਿੱਖ (ਆਪ ਤੋਂ) ਵਾਹਿਗੁਰੂ ਪ੍ਰੇਮ ਵਾਲੀ ਮੁਕਤੀ ਮੰਗਦੇ ਹਨ, (ਤੇ ਆਪ ਰੁੱਠਕੇ ਉਨ੍ਹਾਂ ਪ੍ਰੇਮੀ ਯਾਚਕਾਂ ਨੂੰ) ਪ੍ਰਭੂ ਦੇ ਪ੍ਰੀਤੀ ਵਾਲੇ ਬ੍ਰਹਮ ਗਜਾਨ ਵਿਚ ਰੰਗ ਦੇਂਦੇ ਹਨ।

੪. ਇਸ੍ ਗੁਰੁ-ਸ਼੍ਰੀ ਗੁਰੂ ਅਮਰਦਾਸ ਜੀ-ਮੰਗਲ।

ਦੀਨ ਦਜਾਲੁ ਸੇਵਤਿ* ਜਿਨ ਲੀਨਿ। ਲੀਨ ਪ੍ਰੇਮ ਮਹਿੰ,ਕਬਹੁੰ ਦੁਖੀ ਨ।
ਖੀਨ ਮੋਹ ਭੇ ਗਜਾਨ ਪ੍ਰਬੀਨ†। ਬੀਨ ਸ੍ਰ ਅਮਰ ਗੁਰੁ ਸੁਖ ਦੀਨਿ ॥ ੫॥

ਦੀਨ ਦਜਾਲੁ=ਜੋ ਗ਼ਰੀਬਾਂ ਪਰ ਮਿਹਰ ਕਰੇ, ਭਾਵ ਸ਼੍ਰੀ ਗੁਰੂ ਅੰਗਦ ਦੇਵ ਜੀ ਤੋਂ ਹੈ। ਜਿਨ੍ਹਾਂ ਦੇ ਰਸਤੇ ਤੇ ਦੀਨ ਦੁਖੀ ਰੋਗੀ ਰਾਹ ਵਿਚ ਬੈਠਦੇ ਸਨ, ਜਿਨ੍ਹਾਂ ਤੇ ਨਜ਼ਰ ਪੈ ਜਾਵੇ ਉਹ ਸੁਖੀ ਹੋ ਜਾਂਦੇ ਸਨ।

ਕਬਹੁੰ ਦੁਖੀ ਨ=ਕਦੀ ਨਹੀਂ ਦੁਖੀਆਂ ਦਾ ਦੁੱਖ ਸਹਾਰ ਸਕੇ। ਇਹ ਸੰਖੇਪ ਪਦ ਕਹਿਕੇ ਗੁਰੂ ਅਮਰ ਦੇਵ ਜੀ ਦੀ ਜਗਤ ਤੜਪਨਾ ਵੇਖਕੇ ਰੁੱਠਣ ਦੀ ਮਿਹਰ ਵੱਲ ਇਸ਼ਾਰਾ ਹੈ। (ਅ) ਇਸ ਦਾ ਇਹ ਅਰਥ ਭੀ ਕਰਦੇ ਹਨ ਜੋ ਆਪ ਕਦੇ ਦੁਖੀ ਨਹੀਂ ਹੋਏ।

ਖੀਨ ਮੋਹ ਭੇ ਗਜਾਨ ਪ੍ਰਬੀਨ=ਇਸ ਦਾ ਅਰਥ ਭੀ ਗੁਰੂ ਜੀ ਪਰ ਲਾਉਂਦੇ ਹਨ ਕਿ ਜਿਨ੍ਹਾਂ ਦਾ ਮੋਹ ਨਾਸ਼ ਹੋਯਾ ਤੇ ਗਜਾਨ ਵਿਚ ਪ੍ਰਬੀਨ ਹੋਏ। ਪਰ ਇਹ ਨਜੂਨੋਪਮਾ ਹੈ, ਉਹ ਸਦਾ ਨਿਰਮੋਹ ਤੇ ਸਦਾ ਗਜਾਨ ਪ੍ਰਬੀਨ ਸੇ। ਸ੍ਰਤਿਗੁਰੂ ਜੀ ਨੂੰ ਮਿਲਨ ਤੋਂ ਪਹਿਲਾਂ ਦੀ ਜਗਜਾਸਾ ਅਵਸਥਾ 'ਮਨੁੱਖ ਨਾਟ' ਸੀ ਗੁਰਸਿੱਖੀ ਦਾ ਆਦਰਸ਼ ਦਿਖਾਉਣ ਵਾਸਤੇ।

ਬੀਨ=ਦੇਖ, ਦੇਖਕੇ, ਜਿਨ੍ਹਾਂ ਨੇ ਡਿੱਠਾ ਭਾਵ ਦਰਸ਼ਨ ਕੀਤਾ। [ਫਾਰਸੀ, ਬੀਂ=ਦੇਖ]।

ਅਰਥ-ਜਿਨ੍ਹਾਂ ਨੇ ਸ਼੍ਰੀ ਗੁਰੂ ਅੰਗਦ ਦੇਵ ਜੀ ਤੋਂ (ਉਨ੍ਹਾਂ ਦੀ) ਸੇਵਾ ਕਰਕੇ (ਪਰਮ ਪਦ)

*ਪਾ:-ਦੀਨਨ ਦਜਾਲ ਸੇਵ। †ਤੀਸਰੀ ਤੁਕ ਦਾ ਅਰਥ ਅਖੀਰ ਤੇ ਲੱਗਦਾ ਹੈ।

ਲੀਤਾ (ਜੋ ਸਦਾ) ਪ੍ਰੇਮ ਵਿਚ ਲੀਨ ਰਹੇ (ਜਿਨ੍ਹਾਂ ਨੇ) ਕਦੇ ਨਾਂ ਦੁਖੀਆਂ ਦਾ (ਦੁੱਖ ਸਹਾਰਿਆ, ਐਸੇ) ਸ਼੍ਰੀ ਗੁਰੂ ਅਮਰ ਜੀ ਦੇ (ਜਿਨ੍ਹਾਂ ਦੁਖੀਆਂ ਨੇ) ਦਰਸ਼ਨ ਕੀਤੇ (ਉਨ੍ਹਾਂ ਨੂੰ ਆਪ ਨੇ) ਸੁਖ ਦਿਤੇ (ਤੇ ਉਹ)ਮੋਹ ਤੋਂ ਛੁੱਟਕੇ ਗਜਾਨਵਿਚ ਨਿਪੁਨ ਹੋ ਗਏ।

੫. ਇਸ਼੍ਟ ਗੁਰੂ—ਸ਼੍ਰੀ ਗੁਰੂ ਰਾਮ ਦਾਸ ਜੀ—ਮੰਗਲ।

ਦੋਹਰਾ ॥ ਮਾਨਿ ਮਾਨਿ ਪਦ ਪਦਮ ਕੋ ਪਾਨ ਜੋਰਿ ਸਨਮਾਨ।
ਮਾਨਸ ਮੈਂ ਹਰਿਦਾਸ ਸੁਤ ਬਸਹੁ ਸਦਾ ਮਮ ਮਾਨ ॥੬॥

ਮਾਨਿ=ਮਾਣ ਦੇਕੇ, ਭਾਵ ਟਿਕਾਕੇ, ਬਿਰਾਜਮਾਨ ਕਰਾਕੇ। ਆਏ ਨੂੰ ਮਾਣ ਦੇਣਾ ਹੁੰਦਾ ਹੈ ਬਿਰਾਜਮਾਨ ਕਰਾਉਣਾ।
ਮਾਨਿ=ਮਨ ਵਿਚ [ਸੰਸ:,ਮਾਨਸ=ਮਨ] ਮਾਨਸ=ਮਾਨ ਸਰੋਵਰ (ਅ) ਮਨ।
ਹਰਿਦਾਸਸੁਤ=ਸ਼੍ਰੀ ਹਰਿਦਾਸ ਜੀ ਦੇ ਸਪੁੱਤ੍ਰ ਜੋ ਸ਼੍ਰੀ ਗੁਰੂ ਰਾਮਦਾਸ ਜੀ ਸਨ।
ਮਾਨ=ਮਨ ਵਿਚ, [ਸੰਸ:, ਮਾਨਸ] (ਅ) ਆਦਰ। ਮਾਨਯੋਗ।

ਅਰਥ—(ਆਪ ਦੇ)ਚਰਨਾਂ ਕਮਲਾਂ ਨੂੰ(ਆਪਣੇ)ਮਨ ਵਿਚ ਟਿਕਾਕੇ,ਆਦਰ ਨਾਲ ਹੱਥ ਜੋੜਕੇ (ਬਿਨੈ ਹੈ ਕਿ ਹੇ)ਗੁਰੂ ਰਾਮਦਾਸ ਜੀ ਮੇਰੇ ਮਨ ਰੂਪੀ ਮਾਨਸਰੋਵਰ ਵਿਚ ਸਦਾ ਵਸੋ।

ਹੋਰ ਅਰਥ—੨ ਤੁਕ—ਹੇ ਮੇਰੇ ਮਾਨਯੋਗ ਗੁਰੂ ਰਾਮਦਾਸ ਜੀਓ! ਸਦਾ ਬਸੋ ਮੇਰੇ ਮਾਨਸ (ਮਨ) ਵਿਖੇ। (ਅ) ਹੇ ਮੇਰੇ ਮਾਨ=ਪੂਜ, ਗੁਰੂ ਭਾਵ ਇਸ਼੍ਟ ਗੁਰੂ।

ਭਾਵ—ਆਪ ਦੇ ਚਰਨਾਂ ਦਾ ਧਿਆਨ ਤਾਂ ਜੋੜਕੇ ਟਿਕਾਕੇ ਚਿੱਤ ਰੂਪੀ ਮਾਨਸਰੋਵਰ ਵਿਚ ਮੈਂ ਕਮਲਾਂ ਵਾਂਙ ਵਸਾ ਲੈਂਦਾ ਹਾਂ, ਭਾਵ ਪ੍ਰਯਤਨ ਸਿੱਧ ਬਾਤ ਤਾਂ ਹੋ ਜਾਂਦੀ ਹੈ, ਹੁਣ ਯਾਚਨਾ ਇਹ ਹੈ ਕਿ ਆਪ ਇਸ ਦਿਲ ਨੂੰ ਸਦਾ ਦਾ ਆਪਣਾ ਨਿਵਾਸ ਬਣਾ ਲਓ ਜੋ ਸੁਭਾਵਕ ਮੇਰਾ ਮਨ ਉਸ ਰੂਪ ਅਨੂਪਮ ਦਾ ਨਿਵਾਸ ਸਥਾਨ ਬਣਕੇ ਅਨੰਦ ਮਗਨ ਰਹੇ।

੬. ਇਸ਼੍ਟ ਗੁਰੂ—ਸ਼੍ਰੀ ਗੁਰੂ ਅਰਜਨ ਦੇਵ ਜੀ—ਮੰਗਲ।

ਸੋਰਠਾ ॥ ਹਰ ਹਰ ਬਿਘਨ ਬਿਕਾਰ ਹਰਿ, ਹਰਿ ਲਿਵ ਉਰ ਦੇ ਅਧਿਕ।
ਧਿਕ ਤਿਨ ਜਨ ਬਹੁ ਬਾਰ ਗੁਰ ਅਰਜਨ ਬਚ ਪਰਹਰਹਿੰ ॥ ੭ ॥

ਹਰ=ਹਰ ਇਕ, ਹਰ ਤਰ੍ਹਾਂ ਦੇ [ਫ਼ਾ:, ਹਰ]।

ਅਰਥ—ਹਰ (ਪ੍ਰਕਾਰ ਦੇ) ਵਿਘਨਾਂ ਨੂੰ ਤੇ ਹਰ (ਪ੍ਰਕਾਰ) ਦੇ ਵਿਕਾਰਾਂ ਨੂੰ ਦੂਰ ਕਰਕੇ ਹਰਿ (ਨਾਮ ਦੀ) ਵਧਵੀਂ ਲਿਵ ਦਿਲਾਂ ਵਿਚ ਦਾਨ ਕਰਨ ਵਾਲੇ, ਗੁਰੂ ਅਰਜਨ ਦੇਵ ਜੀ ਦੇ ਬਚਨਾਂ ਦਾ ਜੋ ਤਜਾਗ ਕਰਦੇ ਹਨ ਉਨ੍ਹਾਂ ਨੂੰ ਵਾਰ ਵਾਰ ਧਿਕਾਰ ਹੈ। (ਭਾਵ, ਵਾਹਿਗੁਰੂ ਇਸ ਭੁੱਲ ਤੋਂ ਸਭ ਨੂੰ ਬਚਾਵੇ)।

੭. ਇਸੁ ਗੁਰੁ–ਸ਼੍ਰੀ ਗੁਰੂ ਹਰਿ ਗੋਵਿੰਦ ਜੀ–**ਮੰਗਲ।**

ਸੁੰਦਰ ਸੁਭਤਿ ਬਿਲੰਦ ਮਦ ਨ ਰਹਯੋ ਮਨ ਮਦਨ ਕੇ।
ਸ਼੍ਰੀ ਹਰਿ ਗੋਵਿੰਦ ਚੰਦ ਬੰਦਨ ਪਦ ਦੁਤਿ ਸਦਨ ਕੇ ॥੮॥

{ ਬਿਲੰਦ ਸੁੰਦਰ=ਭਾਵੇ ਸੁਹਣੇ। (ਅ) ਸ਼ੁਭਤ ਬਿਲੰਦ=ਬਹੁਤ ਹੀ ਸ਼ੋਭ ਰਹੇ। }
{ ਮਦ=ਮਾਨ। ਮਦਨ=ਕਾਮਦੇਵ। ਦੁਤਿਸਦਨ=ਛਬੀ ਦਾ ਘਰ। }

ਅਰਥ- ਸ਼੍ਰੀ (ਗੁਰੂ) ਹਰਿ ਗੋਵਿੰਦ ਜੀ (ਇਤਨੇ) ਭਾਵੇ ਸੁਹਣੇ, ਸ਼ੋਭਾ ਵਾਲੇ ਤੇ ਚੰਦ (ਸਮਾਨ ਉੱਜਲ) ਹਨ ਕਿ (ਦਰਸ਼ਨ ਕਰਕੇ) ਕਾਮ (ਦੇਵਤਾ) ਦੇ ਜੀ ਵਿਚ (ਬੀ ਆਪਣੀ ਸੁੰਦਰਤਾ ਦਾ) ਮਾਨ ਨ ਰਿਹਾ, ਉਹਨਾਂ ਦੇ ਚਰਣ (ਕਵਲ) ਛਬੀ ਦਾ ਘਰ ਹਨ (ਜਿਨ੍ਹਾਂ ਨੂੰ ਮੈਂ) ਬੰਦਨਾਂ ਕਰਦਾ ਹਾਂ।

੮. ਇਸੁ ਗੁਰੁ–ਸ਼੍ਰੀ ਗੁਰੂ ਹਰਿਰਾਇ ਜੀ–**ਮੰਗਲ।**

ਕਰੇ ਰੰਕ ਤੇ ਰਾਇ ਸੇਵਕ ਸੇਵਤਿ ਪਾਸ ਜੇ।
ਸ਼੍ਰੀ ਸਤਿਗੁਰ ਹਰਿਰਾਇ ਹਤੀ ਦੁਖਦ ਜਮ ਪਾਸ ਜੇ ॥੯॥

{ ਕਰੇ ਰੰਕ ਤੇ ਰਾਇ=ਕੰਗਾਲੋਂ ਰਾਜੇ ਬਣਾ ਦਿੱਤੇ। ਕੰਗਾਲੋਂ ਰਾਜੇ ਕੀਤਾ। }
{ ਜਮਪਾਸ=ਜਮ ਦੀ ਫਾਹੀ। }

ਅਰਥ–ਸ਼੍ਰੀ ਸਤਿਗੁਰੂ ਹਰਿਰਾਇ ਜੀ ਨੇ (ਆਪਣੇ) ਸੇਵਕਾਂ ਨੂੰ, ਜਿਨ੍ਹਾਂ ਨੇ ਪਾਸ ਰਹਿਕੇ ਸੇਵਾ ਕੀਤੀ, ਕੰਗਾਲੋਂ ਰਾਜੇ ਬਣਾ ਦਿੱਤਾ, (ਅਤੇ) ਜੋ ਜਮ ਦੀ ਦੁਖਦਾਈ ਫਾਹੀ ਹੈ (ਤਿਸ ਨੂੰ ਬੀ) ਤੋੜ ਦਿੱਤਾ (ਉਹ ਮੈਨੂੰ ਬੀ ਜਮ ਫਾਸ ਤੋਂ ਰੱਖ ਲੈਣ)।

ਹੋਰ ਅਰਥ–ਕੰਗਾਲਾਂ ਨੂੰ ਰਾਜੇ ਬਣਾ ਦਿੱਤਾ, ਤੇ ਜਿਨ੍ਹਾਂ ਸੇਵਕਾਂ ਨੇ ਨਿਕਟ ਵਰਤੀ ਹੋ ਕੇ ਸੇਵਾ ਕੀਤੀ ਉਹਨਾਂ ਨੂੰ ਮੁਕਤੀ ਦਾਨ ਦਿੱਤਾ।

ਭਾਵ–ਭੋਗ ਤੇ ਮੋਖ ਦੋਵੇਂ ਦਾਨ ਦਿੱਤੇ।

੯. ਇਸੁ ਗੁਰੁ–ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ–**ਮੰਗਲ।**

ਦੇਹਿ ਅਵਸਥਾ ਬਾਲ ਬਡੇ ਗੁਨਨਿ ਮਹਿੰ ਅਵਤਰੇ।
ਤਰੇ ਸੇਵ ਨਰ ਬਾਲ ਸ਼੍ਰੀ ਹਰਿ ਕ੍ਰਿਸ਼ਨ ਸੁਜਸ ਕਰੇ ॥੧੦॥

{ ਬਾਲ=ਬਾਲਿਕ ਅਵਸਥਾ। ਸੇਵ=ਸੇਵਕ। }
{ ਬਾਲ=ਇਸਤ੍ਰੀ, [ਸੰਸ:, ਬਾਲਾ]। }

ਅਰਥ–ਸ਼੍ਰੀ (ਗੁਰੂ) ਹਰਿ ਕ੍ਰਿਸ਼ਨ (ਜੀ ਦੀ) ਸਰੀਰਕ ਅਵਸਥਾ ਤਾਂ ਬਾਲਕ (ਹੈ, ਪਰ ਆਪ) ਗੁਣਾਂ ਵਿਚ ਵਡੇ (ਤੇ ਧੁਰ ਤੋਂ) ਅਵਤਾਰ ਹੋਏ ਹਨ। (ਕੀਹ) ਮਰਦ (ਕੀਹ) ਤੀਮਤ ਆਪ ਦਾ ਜਸ ਕਰਨ ਵਾਲੇ ਸਾਰੇ (ਹੀ) ਸੇਵਕ ਤਰ ਗਏ ਹਨ।

ਹੋਰ ਅਰਥ–(੧) (ਗੁਰੂ ਹਰਿ ਕ੍ਰਿਸ਼ਨ ਜੀ ਦੀ) ਦੇਹ ਦੀ ਅਵਸਥਾ ਤਾਂ ਬਾਲਕ ਹੈ, ਪਰ

ਗੁਣਾਂ ਵਿਚ ਅਵਤਾਰਾਂ ਤੋਂ ਵੀ ਵਡੇ ਹਨ।

੧੦. ਇਸ਼੍ ਗੁਰੂ–ਸ਼੍ਰੀ ਗੁਰੂ ਤੇਗ ਬਹਾਦਰ ਜੀ–**ਮੰਗਲ।**

ਧਰਮ ਜਗਤ ਰਖਿ ਲੀਨਿ ਤ੍ਰਿਣ ਸਮ ਅਪਨੋ ਦੀਨਿ ਸਿਰ।
ਸਿਰਰ ਨ ਦੀਨਿ ਪ੍ਰਬੀਨ ਤੇਗ ਬਹਾਦੁਰ ਧੀਰ ਗੁਰ ॥ ੧੧ ॥

ਤ੍ਰਿਣ=ਤਿਨਕਾ। ਸਿਰਰ=ਗੁੱਝਾ ਭੇਦ [ਅਃ, ਸੱਚ।] ਯਥਾ–ਸੀਸ ਦੀਆ ਪਰ ਸਿਰਰ ਨ ਦੀਆ [ਸ਼੍ਰੀ ਮੁਖਵਾਕ ਪਾਤਸ਼ਾਹੀ ੧੦ ਬਚਿੱਤ੍ਰ ਨਾਟਕ]।
(ਅ) ਪੰਜਾਬੀ ਸਿਰਰ=ਹਠ, ਧਾਰਨ ਕੀਤਾ ਧਰਮ।
ਪ੍ਰਬੀਨ=ਲਾਇਕ, ਭਾਵ ਆਤਮ ਵਿਦਯਾ ਵਿਚ ਨਿਪੁਨ।
ਧੀਰ=ਜੋ ਕਿਸੇ ਹਾਲਤ ਵਿਚ ਦਿਲ ਨੂੰ ਹਿੱਲਣ ਨਾ ਦੇਵੇ ਤੇ ਦਾਨਾਈ ਨੂੰ ਹੱਥੋਂ ਜਾਣ ਨ ਦੇਵੇ। ਧੀਰਜੀ ਤੇ ਦਾਨਾ।

ਅਰਥ–(ਸ਼੍ਰੀ ਸਤਿ) ਗੁਰੂ ਤੇਗ ਬਹਾਦਰ ਜੀ (ਬੜੇ) ਧੀਰ ਤੇ ਪ੍ਰਬੀਨ ਹਨ (ਜਿਨ੍ਹਾਂ ਨੇ ਆਪਣਾ) ਸਿਰਰ ਨਹੀਂ ਦਿੱਤਾ (ਪਰ) ਜਗਤ ਵਿਖੇ ਧਰਮ ਨੂੰ ਰੱਖ ਲਿਆ (ਇਸ ਰਖਿਆ ਵਿਚ ਚਾਹੇ) ਆਪਣਾ ਸਿਰ (ਦੇਣਾ ਪਿਆ ਜੋ ਉਨ੍ਹਾਂ ਨੇ)ਤਿਣਕੇ ਸਮਾਨ ਦੇ ਦਿੱਤਾ।

ਹੋਰ ਅਰਥ–ਆਪਣੇ ਸਿਰ ਨੂੰ (ਇੰਨਾਂ ਸੁਖੈਨ) ਦਿਤਾ ਜਿਵੇਂ ਤਿਣਕਾ (ਪਰ) ਆਪਣਾ ਭੇਦ ਨਹੀਂ ਦਿੱਤਾ (ਐਸਾ ਕਰਨ ਵਿਚ) ਜਗਤ ਵਿਚ ਧਰਮ ਨੂੰ ਰੱਖ ਲਿਆ। (ਤਾਂ ਤੇ) ਆਪ ਸ਼੍ਰੀ ਗੁਰੂ ਤੇਗ ਬਹਾਦਰ ਜੀ (ਬੜੇ) ਧੀਰ ਤੇ ਪ੍ਰਬੀਨ (ਦਾਤੇ) ਹਨ।

੧੧. ਇਸ਼੍ ਗੁਰੂ–ਸ਼੍ਰੀ ਗੁਰੂ ਗੋਵਿੰਦ ਸਿੰਘ ਜੀ–**ਮੰਗਲ।**

ਸ੍ਵੈਯਾ–ਜੋ ਜਗ ਮੈਂ ਤਨ ਹਿੰਦੁ ਅਹੈਂ ਸਭਿ ਪੈ ਉਪਕਾਰ ਬਿਸਾਲ ਕਰਜੋ।
ਮਾਨਹਿਂ ਜੋ ਨ,ਅਧੀ ਨਹਿਂ ਕੋ ਸਮ,ਜਾਇ ਨਿਰੈਪਦ*ਬੀਚ ਪਰਜੋ।
ਬੀਰ ਬਲੀ ਗੁਰ ਗੋਬਿੰਦ ਸਿੰਘ ਮਹਾਂ ਤੁਰਕਾਨ ਕੋ ਤੇਜ ਹਰਜੋ।
ਹਿੰਦਥਿਰਜੋ,ਬਛਜੰਗਜੁਰਜੋ,ਭਟਬ੍ਰਿੰਦ ਮਰਜੋ,ਰਸਬੀਰ ਭਰਜੋ॥੧੨॥

ਤਨ ਹਿੰਦੂ=ਸਰੀਰ ਦਾ ਹਿੰਦੂ, ਹਿੰਦੂ ਜਨਮ ਹੈ। ਨਿਰੈਪਦ=ਨਰਕ ਦਾ ਟਿਕਾਣਾ (ਅ) ਪੂਯੋਦ (ਨਾਮੇ) ਨਰਕ (ਵਿਚ) [ਸੰਸਃ ਨਿਰਯ= ਨਰਕ। ਪੂਯੋਦ=ਜਿਥੇ ਰੀਦਾ ਪਾਣੀ ਹੋਵੇ (ਸੋ ਨਰਕ)]। ਹਿੰਦੂ ਥਿਰਜੋ =ਹਿੰਦੂ ਧਰਮ ਥਿਰ ਰਹਿ ਗਿਆ, ਬਚ ਗਿਆ। ਭਟ=ਸੂਰਮੇ।

ਅਰਥ–ਜਗਤ ਵਿਖੇ ਜੋ ਭੀ ਹਿੰਦੂ ਜਨਮ ਦੇ ਹੈਨ ਸਭ ਤੇ (ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ) ਬੜਾ ਉਪਕਾਰ ਕੀਤਾ ਹੈ (ਪਰ) ਜੋ (ਕੋਈ ਉਹਨਾਂ ਵਿਚੋਂ) ਨਾ ਮੰਨੇ (ਤਾਂ ਉਸ ਦੇ) ਵਰਗਾ ਕੋਈ ਪਾਪੀ ਨਹੀਂ (ਉਹ) ਜਾ ਕੇ ਨਰਕ ਵਿਚ ਪਏਗਾ।

---

*ਪਦ=ਪੈਰ, ਪੈਖੜ, ਜਗਾ, ਟਿਕਾਣਾ, ਦਰਜਾ, ਪਦਵੀ, ਲਫਜ਼, ਫਿਕਰਾ, ਛੰਦ ਦਾ ਚਿੱਸਾ ਆਦਿ।

(ਸ਼੍ਰੀ) ਗੁਰੂ ਗੋਬਿੰਦ ਸਿੰਘ ਜੀ (ਬੜੇ) ਬਲੀ ਤੇ ਬੀਰ (ਹੋਏ ਹਨ ਜਿਨ੍ਹਾਂ ਨੇ) ਤੁਰਕਾਂ ਦੇ ਬੜੇ ਤੇਜ ਨੂੰ ਨਾਸ਼ ਕੀਤਾ (ਚਾਹੋ) ਬੜਾ ਜੰਗ ਮਚਾਉਣਾ ਪਿਆ (ਤੇ ਉਸ ਵਿਚ) ਸਮੂਹ ਸੂਰਮੇ ਮਾਰੇ (ਪਰ) ਹਿੰਦੂ (ਧਰਮ) ਨੂੰ ਬਚਾ ਦਿਤਾ(ਤੇ ਸਿੱਖ ਧਰਮ ਵਿਚ) ਬੀਰ ਰਸ ਭਰ ਦਿਤਾ।

੧੨. ਸਮਸਤ ਗੁਰ ਮੰਗਲ ਤੇ ਬਿਨਯ।

ਦੋਹਰਾ ॥ ਆਰੋ ਦਸ਼ ਪਤਿਸ਼ਾਹ ਕੇ ਸਿਖ ਸੰਗਤ ਗੁਰ ਦਾਸ।
ਨਮਸਕਾਰ ਮੇਰੀ ਸਭਿਨਿ ਸੁਨਹੁ ਇਹੀ ਅਰਦਾਸ ॥੧੩॥
ਸਤਿਗੁਰ ਚਰਨ ਸਰੋਜ ਕੋ ਮਾਨਸ ਮਾਨਸ ਹੋਇ।
ਮਾਨਸ ਜਨਮ ਸਕਾਰਥਾ ਮਾਨਸ ਤਰ ਹੈ ਸੋਇ ॥ ੧੪॥

{ ਗੁਰਦਾਸ=ਗੁਰੂ ਜੀ ਦੇ ਸੇਵਕ। ਸਰੋਜ=ਕਵਲ।
ਮਾਨਸ=ਮਾਨ ਸਰੋਵਰ। ਮਾਨਸ=ਮਨ। ਮਾਨ ਸ ਜਨਮ=ਮਨੁੱਖ ਜਨਮ।
[ਸੰਸ:, ਮਾਨੁਸ਼]। ਮਾਨਸ=ਮਾਨ ਸਹਿਤ। }

ਅਰਥ–ਦਸੋ ਪਾਤਿਸ਼ਾਹਾਂ (ਗੁਰੂ ਸਾਹਿਬਾਂ ਤੇ ਉਨ੍ਹਾਂ) ਦੇ ਸਿਖ ਸੰਗਤਾ (ਤੇ ਸਭਨਾਂ) ਗੁਰੂ ਜੀ ਦੇ ਦਾਸਾਂ ਅਗੇ ਨਮਸਕਾਰ ਕਰਕੇ (ਬਿਨੇ ਕਰਦਾ ਹਾਂ ਕਿ) ਮੇਰੀ ਇਹੋ ਅਰਦਾਸ ਸੁਣੋ (ਕਿ) ਮੇਰਾ ਮਨ ਮਾਨ ਸਰੋਵਰ ਹੋਵੇ ਅਤੇ ਸਤਿਗੁਰੂ ਜੀ ਦੇ ਚਰਣ (ਉਸ ਵਿਚ) ਕਮਲਾਂ ਸਮਾਨ ਹੋਣ (ਜਿਸ ਨਾਲ ਕਿ ਮੇਰਾ) ਮਾਨੁੱਖਾ ਜਨਮ ਸਫਲ ਹੋਵੇ (ਤੇ ਮੈਂ) ਮਾਨ ਸਹਿਤ (ਇਸ ਭੈਜਲ ਨੂੰ) ਤਰ ਜਾਵਾਂ।

ਹੋਰ ਅਰਥ–(ਚੌਥੀ ਤੁਕ) (ਮੇਰਾ) ਮਨੁਖਾ ਜਨਮ ਸਫਲ ਹੋਵੇ, (ਕਿਉਂਕਿ ਸੋਇ=) ਉਹ (ਸਤਿਸੰਗਤ) (ਮਾਨਸਤਰੁ=)ਕਲਪ ਬ੍ਰਿੱਛ ਹੈ।

ਚੌਪਈ ॥
ਸਭਿ ਸੰਤਨ ਕੋ ਕਰਿ ਕਰਿ ਬੰਦਨ। ਕਹੂੰ ਕਥਾ ਸਭਿ ਬਿਘਨ ਨਿਕੰਦਨ।
ਤੀਨ ਰਾਸਿ ਮੈਂ ਪੂਰਨ ਕਰੀ। ਕਥਾ ਗੁਰਨਿ ਕੀ ਸੁੰਦਰ ਧਰੀ ॥ ੧੫ ॥

ਅਰਥ–ਸਮੂਹ ਸੰਤਾਂ ਨੂੰ ਬੰਦਨਾ ਕਰ ਕਰ (ਮੈਂ ਹੁਣ) ਸਾਰੇ ਬਿਘਨਾਂ ਦੇ ਨਾਸ਼ ਕਰਨ ਵਾਲੀ (ਔਰੋਂ ਦੀ ਕਥਾ) ਕਹਿੰਦਾ ਹਾਂ। (ਅੱਗੇ) ਮੈਂ ਤਿੰਨ ਰਾਸਾਂ ਪੂਰਨ ਕੀਤੀਆਂ ਹਨ। (ਜਿਨ੍ਹਾਂ ਵਿਖੇ) ਗੁਰਾਂ ਦੀ ਸੁੰਦਰ ਕਥਾ (ਸੁਆਰ ਕੇ) ਧਰੀ ਹੈ। [ਮੰਗਲ ਸਮਾਪਤ ॥]

[ਸ਼੍ਰੀ ਸਤਿਗੁਰਾਂ ਦੀ ਕਥਾ ਦਾ ਆਰੰਭ]

ਪੂਛਜੋ ਸਭਿ ਸਿੱਖਨ ਹਿਤ ਕਰਿਕੈ। 'ਕਥਾ ਗੁਰਨਿ ਕੀ ਕਹੋ ਬਿਚਰਿਕੈ'।
ਰਾਮ ਕੁਇਰ ਸੋ ਸਕਲ ਉਚਾਰੀ। ਸੁੰਦਰ ਬਿਧਿ ਜੁਤਿ ਬਹੁ ਬਿਸਤਾਰੀ ॥
੧੬॥ਤਿਸ ਪ੍ਰਸੰਗ ਤੇ ਸਿੱਖਨਿ ਕਥਾਜਥਾ ਹੁਤੀ ਗਨ ਬਰਨੀ ਤਥਾ'।ਸਭਿ

੧ਭਾਵ ਭਾਈ ਰਾਮ ਕੋਰ ਜੀ ਦੇ ਪ੍ਰਸੰਗ ਤੋਂ (ਲੈਕੇ) ਸਿੱਖਾਂ ਦੀ ਕਥਾ ਜਿਸ ਭਰਾ ਦੀ ਉਹ ਪੈਲੀ (ਮੈਂ) ਸਾਰੀ ਵਰਣਨ ਕਰ ਚਿਤਰੀ ਹੈ।

ਸਿੰਘਨਿ ਕੋ ਅਧਿਕ ਰਿਝਾਵਾ। ਉਰ ਸੇਬੂਹਨਿ ਚਾਵ ਬਧਾਵਾ ॥੧੭॥ ਕਥਾ ਸੁਨਨਿ ਪਰ ਮਨ ਰੁਚਿ ਜਾਗੀ। ਗੁਰ ਪਗ ਪੰਕਜ ਕੇ ਅਨੁਰਾਗੀ। ਸਭਿਨਿ ਸੁਜਸੁ ਕੋ ਬਰਨਨ ਕੀਨਾ:–'ਰਾਮਕੁਇਰ ਸਰਬੱਗਜ ਪ੍ਰਬੀਨਾ !॥੧੮॥ਭੂਤ ਭਵਿੱਖਜ ਕੇਰਿ ਬ੍ਰਿਤਾਂਤ। ਹਸਤਾਮਲ ਸਮ ਜਿਸ[1] ਉਰ ਗਜਾਤ। ਕਥਾ ਸੁਨਾਇ ਅਨੰਦ ਬਿਲੰਦੇ। ਬ੍ਰਿਧ ਕੋ ਬੈਸ ਉਦਧਿ ਤੁਮ ਚੇਦੇ ॥੧੯॥ ਜਾਤਿ ਅਖੇਰ ਨਿਤਾਪ੍ਰਤਿ ਬਾਹਰ।–ਦਰਸੋ ਨਿਤ–ਕਲਗੀਧਰ ਜ਼ਾਹਰ। ਅਵਚਲ ਨਗਰ ਜਾਤਿ ਗੁਰ ਕਹਨੋ।ਸੰਗ ਨ ਤਜਾਗਤਿ ਜਬਿ ਚਿਤ ਲਹਨੋ[2]॥੨੦॥– ਹਮਰੇ ਦਰਸ਼ਨ ਕੋ ਨਿਤ ਚਾਹਤਿ। ਇਸ ਹਿਤ ਚਲਿਬੇ ਸਾਥ ਉਮਾਹਤਿ[3]। ਯਾਂਤੇ ਤੋਰ ਮਨੋਰਥ ਜੋਈ। ਸਦਨ ਬਸਹੁ ਪੂਰਹਿਂ[4] ਹਮ ਸੋਈ॥੨੧॥ਵਹਿਰ ਅਖੇਰ ਚਢਹੁ ਤਹਿਂ ਦਰਸਹੁ।ਜਥਾ ਸੰਗ ਤੈਸੇ ਇਤ[5] ਪਰਸਹੁ–।ਯਾਂਤੇ ਤੁਮ ਕੋ ਦਰਸ਼ਨ ਦੇਤਿ।ਸ਼੍ਰੀ ਗੋਬਿੰਦ ਸਿੰਘ ਗਜਾਨ ਨਿਕੇਤ॥੨੨॥ ਸਿੰਘ ਤੁਮਾਰੋ ਦਰਸ਼ਨ ਕਰਿਹੀਂ। ਜਨਮ ਸਕਾਰਥ ਕੇ ਅਨੁਸਰ ਹੀ[6]। ਦੂਸਰ ਗੁਨ ਤੁਮ ਕਥਾ ਸੁਨਾਵਹੁ। ਸਤਿਗੁਰ ਗੁਨਗਾਨ ਬਰਨ ਰਿਝਾਵਹੁ॥੨੩॥ਤੁਮ ਹੋ ਧੰਨ ਸਦਾ ਜੁਗ ਲੋਕ। ਹਮ ਭੀ ਧੰਨ ਜਿ ਦਰਸ ਬਿਲੋਕਿ[7]।ਇਹ ਰਾਵਰ ਕੋ ਬਡ ਉਪਕਾਰ।ਕਥਾ ਸੁਨਾਈ ਕਰਿ ਵਿਸਤਾਰ॥੨੪॥ਅਬਿ ਆਗਲ ਇਤਿਹਾਸ ਬਖਾਨਹੁ।ਹਰਿਗੁਬਿੰਦ ਜਿਮ ਉਤਸਵ ਠਾਨਹੁ। ਸ਼੍ਰੀ ਅਰਜਨ ਜਿਮ ਕੀਨਿ ਚਲਾਨੇ। ਕਰਿ ਚੰਦੂ ਕੋ ਚਲਨ ਬਹਾਨੇ[8] ॥੨੫॥ ਸਕਲ ਕਥਾ ਬਿਸਤਾਰ ਸੁਨਾਵਹੁ। ਹਮਹਿ ਨਿਹਾਲ ਕਰਹੁ ਹਰਖਾਵਹੁ[9]। ਇਮ ਸਿੰਘਨਿ ਕੀ ਸੁਨਿ ਕਰਿ ਬਿਨੈ। ਰਾਮਕੁਇਰ ਗਨ ਆਨੰਦ ਸਨੈ॥੨੬॥ਸ਼ੋਤਨਿ ਕੋ ਬਹੁਭਾਂਤਿ ਸਰਾਹਨੋ।ਜਿਨ ਬਹੁ ਸਿੱਖੀ ਧਰਮ ਨਿਬਾਹਨੋ। 'ਜਨਮ ਸਫਲ ਅਪਨੋ ਕਰਿ ਲੀਨਸਿ। ਕਥਾ ਸੁਨਨਿ ਪਰ ਚਿਤ ਹਿਤ ਦੀਨਸਿ ॥੨੭॥ ਤੁਮਰੇ ਉਰ ਕੋ ਨਿਸ਼ਚਾ ਹੇਰੇ। ਅਧਿਕ ਅਨੰਦ ਉਮਗਤੋ ਮੇਰੇ। ਰੁਚਿ ਅਨੁਸਾਰ ਕਹੌਂ ਇਤਿਹਾਸਾ।ਸਰਬ ਖਾਲਸਾ ਸ਼ੁਭ ਸਭਿ ਪਾਸਾ॥੨੮॥ਸ਼੍ਰੀ ਅਰਜਨ ਕੋ ਸੁਨਹੁ ਚਲਾਨਾ।ਪੁਨ ਸ਼੍ਰੀ ਹਰਿਗੋਬਿੰਦ ਅੱਖਯਾਨਾ[10]।ਪੂਰਬ ਬਯਾਹ ਹੋਨੇ ਕੀ ਕਥਾ। ਬਰਨਨ ਕਰੌਂ ਭੂਈ ਬਿਧਿ*ਜਥਾ॥੨੯॥ਤੁਰਕੇਸ਼ੁਰ ਕੇ ਸੰਗ ਮਿਲਾਪਨਿ।

[1]ਜਿਸ (ਬ੍ਰਿਤਾਂਤ ਦੀ) ਗਜਾਤ (ਆਪ ਦੇ) ਦਿਲ ਵਿਚ ਹੈ। [2]ਜਦ ਦਸਮੇਸ਼ ਪਿਤਾ ਜੀ ਨੇ ਚਿਤ ਵਿੱਚ ਜਾਣਿਆਂ ਸਾਡਾ ਸਗ ਨਹੀਂ ਛੱਡਦਾ। [3]ਸਾਥ ਚੱਲਣ ਨੂੰ ਉਤਸਾਹ ਕਰਦਾ ਹੈ। [4]ਪੂਰਨ ਕਰਾਂਗੇ। [5]ਇਥੇ ਹੀ। [6]ਭਾਵ, ਜਨਮ ਨੂੰ ਸਫਲਾ ਕਰਦੇ ਹਨ। [7]((ਆਪ ਦਾ) ਦਰਸ਼ਨ ਦੇਖਿਆ ਹੈ। [8](ਆਪਣੇ ਸੰਸਾਰ ਤੋਂ) ਚਲੇ ਜਾਣ ਦਾ ਬਹਾਨਾ ਚੰਦੂ ਨੂੰ ਬਣਾਕੇ। [9]ਪ੍ਰਸੰਗ, ਕਥਾ। *ਪਾ:–ਜਸ।

ਚੰਦੂ ਪਾਪੀ ਕੋ ਪੁਨਿ ਖਾਪਨ।ਦਿੱਲੀਪਤ ਕੇ ਰਹਿਬੋ ਸੰਗ।ਬਿਗਰਪਰੇ ਭਖਿ ਜੁਟੇ ਜੰਗ ॥ ੩੦ ॥ ਸੈਨਾ ਤੁਰਕਨਿ ਕੀ ਗਨ ਘਾਈ। ਬਚੇ ਸੂਰ ਸੇ ਗਏ ਪਲਾਈ।ਦੇਸ਼ ਮਾਲਵੇ ਮਹਿੰ ਗੁਰ ਗਏ। ਅਨਿਕ ਬਿਲਾਸ ਕਰਤਿ ਭਹਿੰ ਭਏ॥੩੧॥ਇੱਤਮਾਦਿਕ ਸਤਿਗੁਰੁ ਕੀ ਕਥਾ।ਭਈ ਜਥਾ ਮੈਂ ਬਰਨੋਂ ਤਥਾ। ਮਹਾਂ ਮਹਾਤਮ ਸੁਨਿਬੇ ਕੇਰਾ। ਸ਼ਰਧਾ ਸਹਤ, ਨ ਹੁਇ ਜਗ ਫੇਰਾ॥੩੨॥ ਸਤਿਗੁਰ ਕੋ ਪਦ ਪੰਕਜ ਪ੍ਰੇਮੁ।ਵਧਹਿ,ਦੇਤਿ ਜੋ ਜੋਗ ਸੁ ਛੇਮੁ[1]। ਸੁਤ ਬਿਤ ਆਦਿ ਕਾਮਨਾ ਜੋਈ। ਸ਼੍ਰੋਤਨਿ ਕੋ ਸਭਿ ਦੇਵਤਿ ਸੋਈ॥੩੩॥ਦੇਹਿ ਅਰੋਗ, ਰੋਗ ਕੋ ਘਾਤਕ। ਅਨਿਕ ਭਾਂਤਿ ਕੋ ਪਾਤਕ ਹਾਤਕ। ਮ੍ਰਿਤਕ ਪਿਛਾਰੀ ਬਰਨੰ ਜੋਇ[2]।ਤਿਹ ਪਰਲੋਕ ਬਿਖੈ ਗਤਿ ਹੋਇ॥੩੪॥ਸੰਕਟ ਸਕਲ ਨਾਸ਼ ਕੋ ਕਰਤਾ। ਮਹਾਂ ਧਰਮ ਕੋ ਉਰ ਮਹਿੰ ਧਰਤਾ। ਸ਼ਰਧਾ ਕਰਿ ਜੋ ਸੁਨੈ ਸੁਨਾਵੈ। ਅੰਤ ਸਮੇਂ ਗੁਰ ਤੇ ਗਤਿ ਪਾਵੈ[3] ॥ ੩੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੌ ਮੰਗਲਾ ਚਰਨ ਪ੍ਰਸੰਗ ਬਰਨਨੰ ਨਾਮ ਪ੍ਰਥਮੋ ਅੰਸੁ ॥ ੧ ॥

੨. [ਚੰਦੂ ਨੇ ਵਰ ਢੂੰਡਣ ਹਿਤ ਲਾਗੀ ਭੇਜਣੇ]।

ਦੋਹਰਾ ॥ ਸੁਨਹੁ ਕਥਾ ਸਵਧਾਨ ਹ੍ਵੈ ਸ਼੍ਰੋਤਾ ਸਿਖ ਸਮੁਦਾਇ। ਵਧਹਿ ਬਖੇਰਾ ਜਾਂਹਿ ਤੇ ਮਿਲਨਿ ਤੁਰਕ[4] ਬਨਿਆਇ॥੧॥ਸ੍ਰੈਯਾ॥ਰਾਜ ਕਰੈ ਸਗਰੀ ਛਿਤ ਕੋ[5] ਜਿਨ ਆਇਸੁ ਮੇਟਿ ਸਕਹਿ ਨਹਿੰ ਕੋਊ। ਦੀਰਘ ਕੋਟ ਚਮੂ ਜਿਸ ਪੈ,ਨ ਮਵਾਸਿ ਰਹਜੋ ਅਸ ਭਾਖਹਿ ਜੋਊ। ਭੂਪਤਿ ਪੂਰਬ ਦੱਛਨ ਕੋ ਪੁਨ ਪੱਛਮ ਕੇ ਨ੍ਰਿਪ ਸੈਲ ਜਿ[6] ਹੋਊ। ਆਨ[7] ਕੋ ਮਾਨਿਕੈ,ਭਾਨੁ[8] ਕੋ ਦੇਤਿ, ਕਿ ਸੇਵ ਕਰੈਂ ਰਹਿੰ ਹਾਜਰ ਸੋਊ ॥ ੨॥ ਕਵਿੱਤ ॥ ਦਿੱਲੀਪਤਿ ਭਯੋ ਜਹਾਂਗੀਰ ਜਿਸ ਨਾਮ ਕਹੈਂ ਅਧਿਕ ਪ੍ਰਤਾਪ ਤੁਰਕੇਸ਼ਰ ਕੋ ਜਾਨਿਯੋ।ਕੋਸ਼ ਮੈਂ ਦਰਬ ਮਹਾਂ ਦੇਤਿ ਲੇਤਿ ਜਹਾਂ ਕਹਾਂ ਅਪਰ ਸਮਾਜ ਕਹਾਂ ਗਿਨਿਬੇ ਮੈਂ ਆਨਿਯੋ। ਚਾਰੋਂ ਦਿਸ਼ਿ ਮਾਂਹਿ ਤ੍ਰਾਸ ਜੁੱਧ ਤੇ ਨਿਰਾਸ ਭਏ ਹਾਥ ਬੰਦਿ ਆਨਿ ਪਾਸਿ ਜੀਵਨਿ ਕੋ ਠਾਨਿਯੋ[9]।ਰੈਂਕ ਦੇਹਿ ਰਾਜਾ ਕਰਿ,ਰਾਜਾ ਕੋ ਬਨਾਵੈ ਰੈਂਕ ਐਸੋ ਪਾਤਿਸ਼ਾਹਿ ਭਯੋ ਔਸ਼ੁਰਜ ਮਹਾਨਿਯੋ॥੩॥ ਕਵਿੱਤ॥ ਤਾਂਕੈ ਹੈ ਦਿਵਾਨ ਏਕ ਚੰਦੂ ਨਾਮ ਅਬਿਬੇਕ[10] ਗੁਰੁ ਪਰਮੇਸ਼ੁਰ ਮਹਾਤਮ ਨ ਜਾਨਈ।ਮਾਯਾ ਮਦ ਮਾਤੋ,ਮੂਢ ਕੁਮਤਿ ਅਰੂਢ ਰਹੈ,ਹੁਕਮ ਚਲਾਵਤਿ ਹੰਕਾਰ ਕੈ ਮਹਾਨਈ।

[1]ਜੋਗ ਤੇ ਖੇਮ=ਅੱਪ੍ਰਾਪਤਿ ਦੀ ਪ੍ਰਾਪਤੀ ਤੇ ਪ੍ਰਾਪਤੀ ਦੀ ਰੱਖਜਾ। [2]ਮਰ ਗਏ ਸਿੱਖ ਦੇ ਪਿੱਛੋਂ (ਕਥਾ) ਕਹੇਗਾ ਜੋ। [3]ਤੁਰਕ ਨਾਲ ਮਿਲਣਾ। [4]ਭਾਵ ਸਾਰਾ ਓਤਲੀ ਹਿੰਦੁਸਤਾਨ ਤੇ ਅਫਗਾਨਿਸਤਾਨ ਆਦਿ। [5]ਪਹਾੜੀ ਰਾਜੇ। [6]ਈਨ। [7]ਡੰਡ,ਡੰਨ। [8]ਗੁਜ਼ਰਾਨ ਕਰਦੇ ਹਨ। [9]ਮੂਰਖ।

ਪਾਤਸ਼ਾਹੀ ਲੋਕ ਸਭਿ ਮਾਨੈ ਆਨ ਠਾਨੈ ਨਮੋ, ਚਾਹੈ ਜਿਮ ਕਰੈ ਤਿਮ ਦੋਸ਼ ਜਿਸ ਮਾਨਈ। ਏਕ ਸੁਤਾ ਭਈ ਤਾਂ ਕੋ ਨਾਮ ਰਾਖਜੋ ਸਦਾ ਕੌਰ ਕਲਹਾਵਤਰੀ ਦੋਨੋ ਲੋਕ ਪਿਤ ਹਾਨਈ[1]॥੪॥ਕਬਿੱਤ॥ਸਾਤਮੇ ਬਰਖ ਬਿਖੈ ਸੁਤਾ ਜਬਿ ਹੇਰੀ ਨਿਜ-ਕਰੋਂ ਸਨਬੰਧ ਕਹੂੰ-ਐਸੇ ਮਨ ਆਨਿਓ।ਬਿੱਪ੍ਰ ਕੋ ਬੁਲਾਯੋ ਸਮਝਾਯੋ ਮਿਲਿ ਦੰਪਤਿ ਨੇ 'ਸੰਪਤਿ* ਹਮਾਰੇ ਸਮ ਸਦਨ ਮਹਾਂ-ਨਿਓ।ਊਚੀ ਕੁਲ ਹੋਇ,ਲੋਹੁਬ੍ਰਿੰਦਪੁਰਿ ਜੋਇ ਤੁਮ,ਸੁੰਦਰ ਸਰੂਪ ਬਰ ਖੋਜੋ ਸਭਿ ਥਾਨਿਓ। ਤੀਨੋਂ[2] ਹੈ ਇਕੱਤ੍ਰ ਤੌ ਬਚਿੱਤ੍ਰ ਥਾਤਿ ਜਾਨੋ ਮਨ, ਆਲਸ ਨ ਕੀਜੈ ਫਿਰਿਬੇ ਕੋ ਹਿਤ ਠਾਨਿਓ॥੫॥ਕਬਿੱਤ॥ਹਮ ਸਮ ਧਨੁ ਹੋਇ, ਊਚੋ ਬੰਸ ਸ਼ੁੱਧ ਹੋਇ,ਸੁੰਦਰ ਸਰੂਪ ਹੋਇ ਬਰੁ ਦੇਖਿ ਲੀਜੀਏ। ਦੇਸ਼ਨਿ ਬਿਦੇਸ਼ ਬਿਖੈ ਬਿਚਰੋ ਬਿਸ਼ੇਸ਼ ਕਰਿ,ਹੇਰਹੁ ਅਸ਼ੇਸ਼ ਜੋ ਨਰੇਸ਼ ਬੇਸ਼ ਕੀਜੀਏ[3]।ਕਾਹੂ ਕਾਮਦਾਰ[4] ਹੋਇ, ਬਡੋ ਬਿਵਹਾਰ ਹੋਇ, ਜਾਹਰ ਉਦਾਰ ਹੋਇ, ਮਿਲਿਕੈ ਜਨੀਜੀਏ।ਐਸੇ ਪੈ ਪਤੀਜੀਏ, ਨ ਸੈਸੈ ਕੋ ਰਖੀਜੀਏ,ਮੋ ਲਾਜ ਕੋ ਪਿਖੀ-ਜੀਏ, ਸੁ ਨਾਤੋਂ[5] ਤਹਾਂ ਦੀਜੀਏ'॥੬॥ਕਬਿੱਤ॥ਚੰਦ੍ਰ ਕੇ ਬਚਨ ਸੁਨਿ ਬਿੱਪ੍ਰ ਨੇ ਸੁ ਮਾਨਿ ਮਨ ਭਨਜੋ[6]ਤੇਰੇ ਭਾਗ ਧੰਨ ਤੈਸੀ ਤੁਵ ਜਾਤਿਕੀ[6]। ਫਿਰੋਂ ਦੇਸ਼ ਦੇਸ਼ ਮੈਂ ਬਿਲੋਕੋਂ ਗੇ ਅਸ਼ੇਸ਼ ਹਮ, ਉੱਤਮਤਾ ਖੋਜੈਂਗੇ ਸਮਾਨ ਤੁਵ ਜਾਤਿ ਕੀ[7]। ਮੇਰੋ ਜਜਮਾਨ, ਧਨ ਲੈਹੌਂ ਸਨਬੰਧ ਬਨੈ, ਹੋਇ ਜਸੁ ਬ੍ਰਿੰਦ ਗੰਧਿ ਜਥਾ ਜਲਜਾਤਿਕੀ[8]। ਕੀਜੈ ਬਿਦਾ ਮੋਹਿ, ਤੋਹਿ ਕਾਜ ਸ਼ੁਭ ਹੋਹਿ, ਜੋਹਿ ਸ਼ਗੁਨ ਅਨੂਠੇ, ਅਬਿ ਸਮੈਂ ਚਲਿ ਜਾਤਿ ਕੀ[9]॥੭॥ ਕਬਿੱਤ॥ਨਾਊ[10] ਕੀਨਿ ਸਾਥ ਨਿਤ ਸੇਵਾ ਕਰੈ ਹਾਥ ਨਿਜ, ਔਰ ਦਾਸ ਕਰੇ ਸੰਗ ਅਧਿਕ ਸਮਾਜ ਤੇ।ਨਗਰ ਨਗਰ ਪ੍ਰਤਿ ਖੇਜਤਿ ਫਿਰਤਿ ਥਰ, ਰੈਨ ਕੋ ਬਸੇਰਾ ਕਰਿ ਹੋਰੈਂ ਸਭਿ ਸਾਜ ਤੇ[11]। ਜਹਾਂ ਆਛੀ ਕੁਲ ਤਹਾਂ ਧਨ ਮੈਂ ਨ ਤੁੱਲ ਹੋਤਿ, ਜਹਾਂ ਧਨ ਤੁੱਲ ਤਹਾਂ ਕੁਲ ਨਹੀਂ ਰਾਜਤੇ[12]। ਜਹਾਂ ਧਨ ਕੁਲ ਮੈਂ ਸੁ ਤੁੱਲਮਤਾ

[1]ਲੜਾਈ ਨੇ ਜਨਮ ਲਿਆ ਹੈ (ਮਾਨੋਂ) ਤੇ ਲੋਕ ਪ੍ਰਲੋਕ ਪਿਤਾ ਦਾ ਹਨ ਕਰਨ ਵਾਲੀ ਹੈ। [2]ਪਿੱਛੇ ਕਹੇ ਤਿੰਨੇ, ਸੰਪਤ ਵਾਲਾ ਘਰ, ਉੱਚੀ ਕੁਲ ਤੇ ਵਰ ਸੁੰਦਰ। [3](ਬੇਸ=)ਵਧੀਆ ਰਾਜੇ ਦੇਖਣ ਦਾ (ਕੰਮ) ਕੀਜੀਏ। (ਅ) ਜੋ ਰਾਜਿਆਂ ਨੇ ਭੇਸ ਕੀਤੇ ਹਨ ਸਾਰੇ ਦੇਖੋ। (ਦ) ਏਸ=ਵਾਸ, ਵਸੇਬਾ ਭਾਵ ਰਜਾਸਤਾਂ ਵਿਚ ਦੇਖਣਾ ਕਰੋ। [4](ਉਨ੍ਹਾਂ ਰਾਜਿਆਂ ਦਾ ਕੋਈ) ਮੁਸਾਹਿਬ। [5]ਸਾਕ। [6]ਧੀ [ਸੰਸ:, ਜਾਤਕ। ਪੋਠੋਹਾਰੀ ਪੰਜਾਬੀ ਜਾਤਕ=ਬੱਚਾ, ਜਾਤਕੜੀ=ਬੱਚੀ]। [7]ਤੇਰੀ ਕੁਲ ਦੇ ਸਮਾਨ। [8]ਜੈਸੇ ਕਵਲ ਦੀ ਸੁਗੰਧੀ ਹੁੰਦੀ ਹੈ। [9]ਚਲੇ ਜਾਣ ਦਾ। [10]ਨਾਈ। [11]ਸਭ ਤਰ੍ਹਾਂ ਨਾਲ। [12]ਐਸ਼ਵਰਜ ਵਾਲੀ ਨਹੀਂ। (ਅ) ਮੋਲ ਨਹੀਂ ਖੰਦੀ। *ਪਾ:—ਉੱਤਮ :

ਮਿਲਤਿ ਆਇ, ਬਾਲਕ ਬਿਹੀਨ ਰੂਪ[1] ਹੇਰਤਿ ਕੁ ਕਾਜ ਤੇ ॥੯॥ ਕਬਿੱਤ॥ ਪੁਰਿ ਪੁਰਿ ਹੇਰਤਿ ਫਿਰਤਿ ਨਰ ਪੂਛਿਲੇਤਿ'ਛੱਤ੍ਰੀ ਹੈ ਧਨਾਢਿ ਧਾਮ ਸੁੰਦਰ ਸਪੂਤ ਹੋਇ।ਸ਼ਾਹ ਕੋ ਸਚਿਵ ਤਾਂਕੀ ਸੁਤਾ ਕੋ ਸਬੰਧ ਚਹੈ ਜਾਂਕੇ ਬਡੇ ਭਾਗ ਜਗ ਮਿਲੈ ਇਸਥਾਨ ਸੋਇ। ਹੁਕਮ ਮਹਾਨ ਚਾਰੋਂ ਦਿਸ਼ਿ ਮੈਂ ਬਖਾਨ ਕਰੈ ਅਨਗਨ ਸੰਪਤਾ ਕੋ ਪ੍ਰਾਪਤਿ ਸਦਾਈ ਜੋਇ। ਹੇਰਿ ਹਮ ਰਹੇ ਨਹੀਂ ਸੁੱਧਿ ਕਹੂੰ ਲਹੇ ਅਸ, ਫਿਰੈ ਮਨ ਵਹੇ, ਨਹੀਂ ਪਾਯੋ ਕਿਤਿ ਸਮ[2] ਕੋਇ' ॥ ੯ ॥ ਕਬਿੱਤ॥ ਫਿਰੇ ਚਾਰ ਓਰ ਮੈਂ ਲਹੌਰ ਪੁਰਿ ਗਏ ਪੁਨ, ਕਹਨੋ ਬਹੁ ਲੋਕਿਨ ਮੈਂ 'ਦਿੱਲੀ ਹੂੰ ਤੇ ਆਏ ਹੈਂ।ਚੰਦੂ ਕੇ ਮਨਿੰਦ ਹਮ ਖੋਜਤਿ ਬਿਲੰਦ ਫਿਰੇ ਪ੍ਰਾਪਤਿ ਨ ਭਯੋ ਬਹੁ ਥਾਨ ਮੈਂ ਸੁਨਾਏ ਹੈਂ'। ਹੁਤੇ ਕੁਛ ਸਿਖ ਤਿਨੋ ਗੁਰੂ ਕੀ ਸਿਫਤਿ ਕੀਨਿ,'ਧਨ ਅਨਗਨ ਨਿਤ ਸੰਗਤਿ ਚਢਾਏ ਹੈਂ। ਉੱਤਮ ਮਹਾਨ ਜਿਨੈ ਮਾਨਤਿ ਜਹਾਂਨ ਬਹੁ ਜ਼ਾਹਰ ਬਿਸਾਲ ਜਸੁ ਸਭਿ ਤੇ ਸੁਹਾਏ ਹੈਂ ॥ ੧੦॥ਕਬਿੱਤ॥ਧਨ ਅਰੁ ਬੈਸ ਤੋ ਬਿਦਤ ਜਿਮ ਕਹਨੋ ਤਿਮ ਤਿਨਿ ਕੇ ਸਪੁੱਤ੍ਰ ਭਯੋ ਤਾਂਕੀ ਸੁਨਿ ਗਾਥ ਕ। ਰਾਜ ਦਿੰਨ੍ਹ ਅੰਗ ਮੈਂ, ਅਨੰਗ ਕੋ ਸਰੂਪ ਮਾਨੋ, ਬਾਹੁ ਹੈਂ ਪ੍ਰਲੰਬ[3], ਮੁੱਖ ਰੂਪ ਨਿਸਨਾਥ ਕੋ[4]। ਲੋਚਨ ਬਿਸਾਲ ਤੇ ਬਿਲੋਕਤਿ ਨਿਹਾਲ ਕਰੈਂ ਚਾਰ ਓਰ ਸੰਗਤਾਂ ਨਿਵਾਵੈਂ ਪਗ ਮਾਥ ਕੋ।ਸੁਤਾ ਕੇ ਸਹਤ ਚੰਦੂ ਭਾਗ ਜੋ ਮਹਤ ਹੋਇ ਬਨੈ ਸਨਬੰਧ ਤਥਿ ਸਤਿਗੁਰੂ ਸਾਥ ਕੋ'।੧੧।ਕਬਿੱਤ॥ ਸੁਨਿ ਦਿਜਬਰ ਉਰ ਹਰਖ ਅਧਿਕ ਧਰਿ–ਰੂਰੋ ਬਰ ਗੁਰੂ ਪਾਯੋ,ਬਿਚਰਤਿ ਗਏ ਹਾਰਿ[5]। ਰੂਪਵਤੀ ਕੰਨਯਾ ਹੁਤੀ ਬਾਲਕ ਸੁਨਨੋ ਸੁ ਤੈਸੋ,ਦੇਰਿ ਨ ਬਨਤਿ ਅਬਿ ਗਮਨੈਂ ਤਿਨੋ ਕੇ ਦ੍ਵਾਰਿ–।ਜਾਨੁ ਪੈ ਅਰੂਢ ਕਰਿ, ਆਨੰਦ ਅਰੂਢ ਕਰਿ[6], ਪੰਥ ਮੈਂ ਪਯਾਨੇ ਬਾਤ ਚਿੱਤ ਮੈਂ ਬਿਚਾਰਿ ਚਾਰੁ। ਰਾਮਦਾਸ ਪੁਰੀ ਮੈਂ ਪ੍ਰਵੇਸ਼ ਭਏ ਆਨਿ ਕਰਿ, ਸੁਧਾਸਰ ਹੇਰਿ ਕੈ ਪ੍ਰਸੰਨਤਾ ਵਿਸ਼ੇਸ਼ ਧਾਰਿ॥੧੨॥ਸ੍ਰੈਯਾ॥ਅੰਦਰ ਸ਼੍ਰੀਹਰਿਮੰਦਿਰ ਕੋ ਗੁਰੂਸੁੰਦਰ ਰੂਪ ਬਿਰਾਜਤਿ ਹੈਂ । ਸੰਗਤਿ ਆਵਤਿ ਹੈ ਇਕ ਜਾਤਿ, ਨਿਹਾਰਤਿ ਹੀ ਅਘ ਭਾਜਤਿ ਹੈਂ।ਗਾਵਤਿ ਰਾਗ ਰਬਾਬੀ ਘਨੈ, ਥਿਰੁ ਆਗੇ ਸੁ ਬਾਦਤਿ ਬਾਜਤਿ ਹੈਂ । ਹੋਤਿ ਅਨੇਕਨਿ ਕੀ ਅਰਦਾਸ ਮਨੋਰਥ ਸੇਵਕ ਸਾਜਤਿ ਹੈਂ ॥੧੩॥ ਸ੍ਰੈਯਾ॥ ਦੇਖਿ ਪ੍ਰਤਾਪ ਬਿਸਾਲ ਗੁਰੂ ਕਹੁ ਬਿੱਪ੍ਰ ਅਨੰਦ ਲਹਨੋ ਉਰ ਭਾਰੀ –ਚੰਦੂ ਮਨਿੰਦ ਹੈ ਕੈਧੌਂ ਬਿਲੰਦ ਹੈਂ[7],ਮਾਨਤਿ ਬੰਦਨ ਕੈ ਨਰ ਨਾਰੀ–।ਸ਼੍ਰੀ

[1](ਓਥੇ) ਨੌਂਗਰ ਕੋਝਾ (ਮਿਲਦਾ ਹੈ)। [2]ਬਰੱਬਰ ਦਾ। [3]ਬਾਂਹਵਾਂ ਲੰਬੀਆਂ। [4]ਚੰਦ੍ਰਮਾਂ ਵਤ। [5]ਫਿਰਦੇ ਥੱਕ ਗਏ ਹਾਂ। [6]ਖੁਸ਼ੀ ਪ੍ਰਗਟ ਕਰਕੇ। [7]ਪਾਂਵਦੇ ਹਨ। [8]ਸਭੋਂ ਉਸ ਤੋਂ ਵਡੇ ਹਨ।

ਹਰਿ ਗੋਵਿੰਦ ਏਤਨੇ ਮੈਂ ਤਹਿੰ ਆਇ ਗਏ ਦੁਤਿ ਦੀਰਘ ਧਾਰੀ। ਸੰਗਤਿ ਦੇਖਤਿ ਪ੍ਰੇਮ ਬਿਸ਼ੇਖ ਅਸ਼ੇਖ ਖਰੇ ਹੁਇ ਆਦਰ ਕਾਰੀ[1] ॥੧੪॥ ਕਬਿੱਤ॥ਕੋਕ-ਨਦ[2] ਪਦ ਮ੍ਰਿਦੁ ਰਕਤ ਛਬੀਲੇ ਅਤਿ, ਹੀਰਨਿ ਕੀ ਪੰਗਤਿ ਜਸੇਂ ਨਖਹੈਂ ਅਨੰਦਕਰਿ[3]।ਚਿਕਨ ਅਕਾਰ ਏਕਸਾਰ ਜੁਗਜੰਘ ਨੀਕੇ[4],ਗੁਲਫ ਸੁਜਾਨੁ ਗ੍ਰੰਥਿ ਨਿਠਰ ਬਿਲੰਦ ਕਰਿ[5]। ਤ੍ਰਿਵਲੀ ਉਦਰ ਪਰ, ਨਾਭਿਕਾ ਗੰਭੀਰ ਸ਼ੁਭ, ਆਯੁਤ ਸੁ ਛਾਤੀ ਦੈ ਉਤੰਗ ਹੈਂ ਸਿਕੰਧ ਕਰਿ। ਗਾਢੇ ਭੁਜਦੰਡ ਹੈਂ ਪ੍ਰਚੰਡ ਬਲਵੇਡ ਬਡੇ, ਕੁੰਜਰ ਕੀ ਸੁੰਡ ਜਿਮ ਸ਼੍ਰੀ ਹਰਿ ਗੋਵਿੰਦ ਕਰ ॥੧੫॥ ਕਬਿੱਤ॥ ਹਾਥ ਦੈ ਪਾਥੋਜ ਸਮ ਪੱਲਵ ਸੇ ਪਲਵਨਿ ਤਾਂਪੈ ਨਗ ਸੂਚੇ ਖਚਿ ਨਖਿਨ ਕੀ ਪੰਗਤੀ[6]।ਚੰਦ੍ਰਮਾ ਬਦਨ ਸਭਿ ਸੁਖਮਾ ਸਦਨ,ਜਾਂ ਮੈ ਉੱਜਲ ਰਦਨ[7] ਓਠ ਸੁੰਦਰ ਸੁਰੇਗਤੀ[8]। ਪੰਕਜ ਕੀ ਪਾਂਖੁਰੀ ਸਰੀਖੀ ਆਂਖਿ ਤੀਖੀ ਤੀਖੀ,ਪਿਖਨਿ ਤਿਰੀਛੇ ਤੇ ਨਿਹਾਲਕਰੈਂ ਸੰਗਤੀ[9]। ਚਿਬੁਕ[10] ਅਮੋਲ, ਗੋਲ ਮ੍ਰਿਦੁਲ ਕਪੋਲ ਜੁਗ, ਕੁੰਡਲ ਕੀ ਡੋਲ ਪੈ ਅਤੋਲ ਸ਼੍ਰੀ ਉਮੰਗਤੀ[11] ॥੧੬॥ ਕਬਿੱਤ॥ਮੰਛਿਤ ਬਿਭੁਖਨਿ[12], ਅਦੂਖਨਿ ਹੈਂਅੰਗ ਸਾਰੇ, ਦੀਰਘ ਸੁਡੀਲ[13], ਸ਼ੁਭ ਸ਼ੀਲ[14] ਮੈਂ ਪ੍ਰਕਾਸ਼ ਤੇ।ਨੀਕੀ ਉਸ਼ਨੀਕ[15] ਸੋਹੈ,ਜਿਗਾ ਕੀ ਜਲੂਸ[16] ਜੋ ਹੈ ਹੇਰਤਿ ਹੀ ਮਨ ਮੋਹੈ ਸਿੱਖ ਆਸ ਪਾਸਿ ਤੇ।ਮੋਤਿਨਿ ਕੀ ਮਾਲ ਹੀਰੇ ਖਚਤਿ ਬਿਸਾਲ ਚੀਰੇ ਕੋਰਦਾਰ ਹੁਰ ਚਹੁੰ ਓਰਿ[17],ਬਿਖੇ ਭਾਸਤੇ। ਤਮ ਕੋ ਬਿਨਾਸ਼ਤੇ, ਅਨੰਦ ਕੋ ਉਜਾਸਤੇ[18] ਸੁ ਗਜਾਨ ਮੈਂ ਬਿਲਾਸਤੇ, ਉਧਾਰ[19]

---

[1]ਆਦਰ ਕਰਨ ਨੂੰ। [2]ਲਾਲ ਕਵਲ ਵਾਂਙ। [3]ਅਨੰਦ ਕਰਨ ਵਾਲੇ। [4]ਦੋਵੇਂ ਲੱਤਾਂ ਇਕ ਸਾਰ ਸੁਹਣੀਆਂ ਸੁਪਾਰੀ ਦੇ ਬੂਟੇ ਵਾਂਙੂ [ਸੰਸ:-ਚਿਕ੍ਵਣ=ਸੁਪਾਰੀ ਦਾ ਪੇੜ, ਸੁਪਾਰੀ]। [5]ਗਿਟਿਆਂ ਤੇ ਗੋਡਿਆਂ ਦੀਆਂ ਰੀਢਾਂ, ਪੀਂਡੀਆਂ ਤੇ ਵੱਡੀਆਂ ਹਨ। [ਸੰਸ: ਗੁਲ=ਗਿੱਟਾ। ਸੰਸ:, ਜਾਨੁ=ਗੋਡਾ]। [6]ਦੋਵੇਂ ਹੱਥ ਕਵਲ ਵਰਗੇ ਹਨ ਤੇ ਉੱਂਗਲੀਆਂ ਨਵੀਆਂ ਪੰਖੜੀਆਂ ਜਿਹੀਆਂ ਹਨ, ਤਿਨ੍ਹਾਂ ਉਤੇ ਨਹੁੰਆਂ ਦੀ ਪੰਗਤੀ(ਐਉਂ ਸ਼ੋਭ ਰਹੀ ਹੈ ਜਿਵੇਂ) ਸੁੱਚੇ ਨਗ ਜੜੇ ਹੋਏ ਹੁੰਦੇ ਹਨ। [7]ਦੰਦ। [8]ਸੁਹਣੇ ਢੰਗ ਦੇ ਸੁੰਦਰ ਬੁੱਲ੍ਹ। [9]ਤ੍ਰਿੱਛੇ ਦੇਖਣ ਨਾਲ ਭਾਵ ਕ੍ਰਿਪਾ ਦ੍ਰਿਸ਼ਟੀ ਦੇਖਣੇ ਨਾਲ ਨਿਹਾਲ ਕਰਦੇ ਹਨ ਸੰਗਤਾਂ ਨੂੰ। [10]ਠੋਡੀ। [11]ਕੁੰਡਲਾਂ ਦੀ ਲਟਕ ਉੱਪਰ ਬਿਅੰਤ ਸੋਭਾ ਉਮਗ ਰਹੀ ਹੈ। [12]ਪਾਏ ਹੋਏ ਹਨ ਗਹਿਣੇ। [13]ਕੱਦ ਲੰਬਾ ਹੈ। [14]ਸੁਹਣੇ ਸੁਭਾਵ। [15]ਦਸਤਾਰ [ਸੰਸ:, ਉਸ਼੍ਣੀਖ]। [16]ਪ੍ਰਕਾਸ਼। [17]ਸੁਹਣੇ ਹੀਰੇ ਪਹਿਲਦਾਰ ਕਰਨ ਲਈ ਚੀਰੇ ਹੋਏ ਯਾ ਪਹਲਦਾਰ ਹੀਰੇ [ਹੀਰੇ ਨੂੰ ਜਿੰਨੇ ਵਧੀਕ ਨੁੱਕਰਦਾਰ ਪਹਿਲ ਕੱਢੇ ਜਾਣ ਉੱਨਾ ਵਧੀਕ ਚਮਕਦਾ ਹੈ]। [18]ਪ੍ਰਕਾਸ਼ ਕਰਦੇ। [19]ਦਾਸਾਂ ਦੇ ਉਧਾਰ ਵਾਸਤੇ ਗਿਆਨ ਵਿੱਦ (ਮਾਨੋ) ਬਿਲਾਸ ਕਰਦੇ ਹਨ, ਭਾਵ ਇਹ ਕਿ ਇਸ ਤਰ੍ਹਾਂ ਦੇ ਨਿਰਮਲ ਗਜਾਨ ਦੇ ਦਾਤੇ ਹਨ ਗੁਰੂ ਜੀ ਜਿਸ ਤਰ੍ਹਾਂ ਦੇ ਕਿ ਗਲੇ ਵਿਚ ਹੀਰੇ ਹਨ।

ਦਾਸ ਵਾਸਤੇ॥੧੭॥ ਕਵਿੱਤ॥ ਸ਼੍ਰੀ ਹਰਿ ਗੋਵਿੰਦ ਅੰਗ ਸੁੰਦਰ ਬਿਲੰਦ ਸਭਿ, ਦੇਖਿਕੈ ਸੁ ਦਿੱਜਨ ਅਨੰਦ ਉਰ ਧਾਰਿਓ:--ਭਾਗ ਬਲੀ ਚੰਦ੍ਰ ਹੈ ਜਮਾਤਾ ਅਸ ਪਾਯੋ ਜਿਨਿ, ਉੱਜਲ ਸੁ ਬੰਸ ਅਵਤੰਸ ਕੋ ਨਿਹਾਰਿਓ। ਧਨ ਕੀ ਨ ਗਿਨਤੀ,ਕਰਤਿ ਬਹੁਬਿਨਤੀ ਚਢਾਵੈਂ ਚੀਰਭੁਖਨ,ਗੁਰੂ ਸੁ ਜਗ ਸਾਰਿਓ। ਹਾਥ ਬੈਦਿ ਬੰਦਨਾ ਪਦਾਰਬਿੰਦ ਕਰੈਂ ਬਿੰਦ,ਸਭਿ ਬਿਧਿ ਅਧਿਕ ਸਮਾਜ ਬਿਸਤਾਰਿਓ ॥੨੮॥ ਸ੍ਰੈਯਾ ॥ ਸ਼੍ਰੀ ਹਰਿ ਗੋਵਿੰਦ ਪਾਸ ਪਿਤਾ ਥਿਤਿ ਸੋਹਤਿ ਹੈਂ ਸਿਖ ਸੇਵਕ ਮਾਂਹੂ। ਜਨੋਂ ਕਮਲਾਸਨ[1] ਸੋਂ ਪਦਮਾਪਤਿ ਦੇਵਨਿ ਬ੍ਰਿੰਦ ਮੈਂ ਸੋਭਿ ਉਮਾਹੂ--। ਸੋਗਤਿ ਸੋਂ ਦਿਜ ਬੂਝਨਿ ਕੀਨਿ 'ਬਤਾਵਹੁ ਜਾਤਿ ਸੁ ਗੋਤ ਜਿ ਤਾਂਹੂ ?। ਚਾਹਤਿ ਹੈਂ ਸਨਬੰਧ ਕਰਨੋ ਹਮ, ਸ਼ਾਹੁ ਦਿਵਾਨ ਸੁਤਾ ਹਿਤ ਯਾਹੂ[2]' ॥੨੯॥ਦੋਹਰਾ॥ਸੰਗਤਿ ਸਿੱਖਨਿ ਤਬਿ ਕਹਨੋ[3]ਸੋਢਿ ਬੰਸ ਸਿਰ ਮੌਰ। ਬਡੇ ਭਾਗ ਜਾਗੇ ਜਿਸੋ ਤਿਸ ਪ੍ਰਾਪਤਿ ਅਸ ਠੌਰ ॥੨੦॥ ਜਗਤ ਗੁਰੂ ਘਰ ਆਇ ਜ ਜਗ ਮਾਤਾ ਬਨਿ ਜਾਇ। ਪੂਜਨੀਯ ਇਹ ਸਰਬ ਕ ਅਨ-ਗਨ ਭੇਟ ਚਢਾਇੰ'॥੨੧॥ਚੌਪਈ॥ਦਿਜ ਨਾਈ ਦੋਨਹੁੰ ਸੁਨਿ ਕਰਿ ਕੈ।ਮਹਾਂ ਪ੍ਰਤਾਪ ਸੁ ਨੈਨ ਨਿਹਰਿ ਕੈ।ਕਹਤਿ ਪਰਸਪਰ[4]ਐਸੋ ਥਾਨ। ਪ੍ਰਾਪਤਿ ਹੋਇ ਨ ਫਿਰਿਯ ਜਹਾਨ॥੨੨॥ ਜਿਮ ਚੰਦ੍ਰ ਨੇ ਹਮਹੁੰ ਜਨਾਯੋ। ਸੋ ਤੀਨਹੁੰ ਸ਼ੁਭ ਇਤ ਦ੍ਰਿਸ਼ਟਾਯੋ'।ਇਮ ਨਿਸ਼ਚੈ ਕਰਿਕੈ ਮਨ ਮਾਂਹੂ। ਬਹੁਰ ਜਨਾਇਹੁ ਸ਼੍ਰੀ ਗੁਰੂ ਪਾਹੂ॥੨੩॥'ਸ਼ਾਹੁ ਦਿਵਾਨ ਸੁਤਾ ਕੋ ਨਾਤਾ।ਕਰਨੋ ਚਹਤਿ ਹਮ ਤੁਮਰੇ ਭਾਤਾ। ਹੈਰਿ ਚਲੇ ਅਬਿ ਦਿੱਲੀ ਜਾਇੰ। ਸਭਿ ਬ੍ਰਿਤਾਂਤ ਕੋ ਤਹਾਂ ਸੁਨਾਇੰ ॥੨੪॥ ਦੇਰਿ ਨਹੀਂ ਤੂਰਨਿ ਹਟਿ ਆਵੈਂ। ਹਮ ਉੱਤਮ ਸਨਬੰਧ ਬਨਾਵੈਂ'। ਸ਼੍ਰੀ ਅਰਜਨ ਦੋਨਹੁੰ ਸੰਗ ਭਾਖਾ। 'ਹੋਵਹਿ ਸੋ ਜੁ ਰਾਮ ਰਚਿ ਰਾਖਾ ॥੨੫॥ ਪਰਮੇਸ਼ੁਰ ਸਭਿ ਬਨਤ ਬਨਾਈ। ਭਲੀ ਜੁ ਹੋਇ ਕਰਤਿ ਬਿਧਿ ਸਾਈਂ'। ਇਮ ਕਹਿ ਲਾਗਿ ਦੇਨਿ ਜਬਿ ਲਾਰੇ।ਲਿਯੋ ਨ ਤਿਨਹੁ, ਕਹਤਿਗੁਰੂਆਰੇ ॥੨੬॥'ਜਬਿ ਐਹੈਂ ਹਮ ਦੂਸਰ ਬਾਰੀ।ਤਬਿ ਕਰਿ ਹੈਂ ਜਿਮ ਆਪ ਉਚਾਰੀ'। ਮਸਤਕ ਟੇਕਿ ਬਿਸਰਜਨ ਹੋਏ। ਗਮਨੇ ਤੂਰਨਿ ਦਿੱਲੀ ਦੋਏ ॥ ੨੭ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸਗਾਈ' ਪ੍ਰਸੰਗ ਬਰਨਨੰ ਨਾਮ ਦੁਤੀਓ ਅੰਸੂ ॥ ੨ ॥

੩. [ਸਗਾਈ ਦੀ ਤਿਆਰੀ। ਦਿਲੀ ਦੀ ਸੰਗਤ ਨੇ ਅਰਦਾਸ ਲਿੱਖੀ]।

ਦੋਹਰਾ॥ ਦਿਜ ਗਮਨਨੋ ਦਿੱਲੀ ਦਿਸ਼ਾ ਸਨੈ ਸਨੈ ਮਗ ਜਾਇ।ਪਹੁੰਚੇ ਚੰਦ੍ਰ ਕੇ ਸਦਨ ਆਸ਼ਿਖ ਦਈ 'ਵਧਾਇ' ॥ ੧ ॥ ਸ੍ਰੈਯਾ ਛੰਦ ॥ ਬੈਠਿ ਸਮੀਪ ਸੁਨਾ-

[1]ਬ੍ਰਹਮਾਂ। [2]ਭਾਵ, ਦੀਵਾਨ ਦੀ ਧੀ ਦਾ ਏਥੇ, (ਅ) ਇਨ੍ਹਾਂ ਨਾਲ...। [3]ਛਾਦ ਧਨਾਢ ਘਰ, ਕੁਲ ਉੱਚੀ, [4]ਦਰ ਵਰ।

ਵਨਿ ਕੀਨਿਸਿ [1]ਬਿਚਰੇ ਜਹਿੰ ਕਹਿੰ ਪੁਰਿ ਸਮੁਦਾਇ। ਨਹਿੰ ਪਾਯਹੁ ਸਨ-
ਬੰਧ ਕਿਸੀ ਥਲ ਲਵਪੁਰਿ ਤੇ ਸੁਧਿ ਕੋ ਪੁਨ ਪਾਇ।ਪਿਖਨੋ ਪਹੁੰਚਿ ਕੈ ਭਲੋ
ਠਿਕਾਨੋ ਸੋਢੀ ਬੰਸ ਬਿਦਤਿ ਸਭਿ ਥਾਇੰ। ਸ਼੍ਰੀ ਰਘੁਬਰਿ ਕੀ ਕੁਲ ਅਕ-
ਲੰਕ ਜੁ ਜਗਤ ਪੂਜਨ ਅਬਿ ਗੁਰੁ ਸੁਖਦਾਇ॥੨॥ ਕੁਲ ਆਛੀ, ਧਨ ਗਨ
ਬਰ ਸੁੰਦਰ ਤੋਹਿ ਕਹਨੋ ਜਸ ਦੇਖਨੋ ਜਾਇ। ਤਵ ਭਨੁਜਾ ਕੇ ਭਾਗ ਬਡੋ
ਲਖਿ ਬਨਹਿ ਪੂਜਨ ਜਗ ਮਾਤ ਕਹਾਇ। ਸੋ ਘਰ ਉਨ ਨ ਕਿਸ ਹੂੰ ਬਿਧਿ
ਕਰਿ ਹਮ ਤੋਂ ਹੋਰਿ ਰਹੇ ਹਰਖਾਇ। ਇਤਿ ਤੂੰ ਬਡੋ ਦਿਵਾਨ ਸ਼ਾਹ ਕੋ ਉਤ
ਜਗ ਗੁਰ ਜਿਮਚਹੈਂ ਬਨਾਇ॥੩॥ਤਿਨੁ ਬਿਨੁ ਅਪਰ ਖੋਜਹਮ ਥਾਕੋ ਨਹਿੰ
ਪਾਯਹੁ ਬਿਚਰੋ ਬਹੁ ਦੇਸ਼। ਸ਼੍ਰੀ ਨਾਨਕ ਗਾਦੀ ਪਰ ਥਿਤ ਹੈ ਸ਼੍ਰੀ ਅਰਜਨ
ਗੁਰੁ ਨਾਮ ਕਹੇ ਸੁ। ਮਹਾਂ ਪ੍ਰਤਾਪ ਪੂਜਤੇ ਚਹੁੰ ਦਿਸ਼ਿ ਦਰਬ ਬਿਭੂਖਨ
ਚਢਹਿ ਵਿਸ਼ੇਸ਼। ਭੀਰ ਹਜ਼ਾਰਨਿ ਲੋਕਨਿ ਕੀ ਰਹਿ, ਕਰਹਿੰ ਨਮੋ ਧਰਿ
ਭਾਉ ਅਸ਼ੇਸ਼॥੪॥ ਬਰ ਕੀ ਸੂਰਤ ਸੁੰਦਰ ਅਤਿਸ਼ੈ ਮਨਹੁੰ ਕ੍ਰਿਸ਼ਨ ਕੋ ਇਹ
ਅਵਤਾਰ*।ਅਪਰ ਬਿਖੈ ਦੁਤਿ[2] ਐਸੀ ਹੋਇ ਨ ਜਿਨਹੁੰ ਹੋਰਿ ਮੋਹਤਿ ਨਰ
ਨਾਰਿ।ਦੇਖਤਿ ਰਹੇ ਖਰੇ ਇਕ ਟਕ ਸੋਂ ਬੰਦਨ ਕਰਿ ਹੋਵਤਿ ਬਲਿਹਾਰ।
ਬੀਚ ਸਭਾ ਉਡਗਨਿ ਮਹਿੰ ਦੀਪਤਿ ਚੰਦ ਅਮੰਦ ਬਿਲੰਦ ਉਦਾਰਿ ॥੫॥
ਦੋਹਰਾ॥ਨਵਸੰਮਤਕੀ ਬੈਸ ਹੈ ਸਜਹਿੰ ਬਿਭੂਖਨਿ ਬ੍ਰਿੰਦ।ਸੁੰਦਰ ਦੇਹ ਸਰੀਰ
ਸਿਸ ਬਰ[3] ਸ਼੍ਰੀ ਹਰਿ ਗੋਬਿੰਦ ॥ ੬ ॥ ਸ੍ਰੈਯਾ ਛੰਦ ॥ ਸੁਨਿ ਦਿਵਾਨ ਜੀ ਭਾਗ
ਆਪਨੇ ਜਗ ਮਹੁੰ ਸਭਿ ਤੇ ਧੰਨ ਨਿਹਾਰਿ। ਜਿਸ ਕੋ ਭਯੋ ਜਮਾਤਾ ਐਸੋ
ਸੋਵਹਿੰ ਮਿਲਿਕੈ ਲੋਕ ਹਜ਼ਾਰਿ। ਸੁਧਾ ਸਰੋਵਰ ਮਹਿੰ ਹਰਿਮੰਦਰ ਧਨ
ਲਗਾਇ ਗਨ ਕੀਨਸਿ ਤਯਾਰਿ। ਤਿਸ ਮਹਿੰ ਬੈਠਿ ਸੁਹਾਵਤ ਨਿਤਪ੍ਰਤਿ
ਚਹੁੰਦਿਸ਼ਿ ਕੀ ਸੰਗਤ ਦੇ ਕਾਰ' ॥ ੭ ॥ ਚੰਦੂ ਸੁਨਤਿ ਅਨਖ ਕੋ ਕਰਿ ਕੈ
ਦਰਬ ਜਾਤਿ ਕੋ ਉਰ ਹੰਕਾਰ। ਨੀਕ ਨ ਮਾਨੀ ਕੀਨਿ ਬਖਾਨੀ 'ਨਹਿੰ
ਜਾਨੀ ਤੁਮ ਨੇ ਨਿਰਧਾਰਿ। ਸਦਨ ਅਢਾਈ[4] ਉੱਤਮ ਖੱਤ੍ਰੀ ਮੈਂ ਤਿਨ
ਮੋਂ ਊਚੀ ਕੁਲਿ ਚਾਰੁ। ਸੋਢੀ ਬੰਸ ਸ੍ਰੇਸ਼ਟ ਸੋ ਖੱਤ੍ਰੀ ਨੀਵੇਂ ਥਲ ਹਮ ਤੇ
ਉਰਧਾਰਿ ॥ ੮ ॥ ਹਮ ਉੱਤਮ ਚੌਬਾਰੇ ਸਮ ਹੈਂ ਸਭਿ ਘਰ ਤੇ ਊਚੋ ਜਿਮਿ
ਹੋਇ। ਕਹਾਂ ਸ੍ਰੇਸ਼ਟ ਹਮ ਤੇ ਬਹੁ ਨੀਚ ਜਥਾ ਸਦਨ ਕੀ ਮੋਰੀ ਜੋਇ।

[1]ਸੁੰਦਰਤਾ। [2]ਵਰ ਦਾ ਬਾਲ (ਅਵਸਥਾ ਵਿਚ ਹੀ) ਸੁਹਣਾਂ ਲੰਮਾਂ ਸਰੀਰ ਹੈ। [3]ਢਾਈ ਘਰ, ਖੱਤ੍ਰੀਆਂ ਦੀ ਇਕ ਜਾਤ ਦੀ ਵੰਡ ਹੈ।

*ਇਕ ਬ੍ਰਾਹਮਨ ਸਭ ਤੋਂ ਵੱਡੀ ਉਪਮਾ ਆਪਣੇ ਨਿਸ਼ਚੇ ਵਿੱਚ ਇਹੋ ਹੀ ਦੇ ਸਕਦਾ ਹੈ।

ਤਨਿਯਾ ਈਂਟ ਚੁਬਾਰੇ ਕੀ ਮਮ[1] ਮੋਰੀ ਸਮ ਕੁਲ ਮਹਿ ਦੀ ਸੋਇ। ਜਥਾ ਜੋਗ ਨਹਿਂ ਕਛੁ ਬਿਚਾਰਨੋ ਅਸ੍ਰਮੰਜਸ ਜਾਨੈ ਸਭਿ ਕੋਇ॥੯॥ ਈਂਟ ਚੁਬਾਰੇ ਕੀ ਸਭਿ ਸਿਰ ਪਰਿ ਮੋਰੀ ਲਗੀ ਜੁ ਸਭਿ ਤੇ ਨੀਵ[2]। ਤੀਨ ਬਾਰ ਤਕਰਾਰ ਕਰਨੋ ਇਮ ਪੁਨ ਬੋਲਨੋ 'ਧਨ ਕਨਾ ਢਿਗ ਥੀਵ[3]। ਗੁਜਰ ਫਕੀਰਨਿ ਜੈਸੀ ਤਿਸ ਕੀ ਪੂਜਾ ਲੇਹਿ ਅਹਾਰ ਕਰੀਵ[4]। ਆਨਿ ਚਢਾਵਹਿਂ ਤੌ ਧਨ ਪਾਵਹਿਂ ਨਾਂਹਿ ਤ ਬੈਠੇ ਰਹੈਂ ਸਦੀਵ॥੧੦॥ ਦੇਸ਼ ਪਰਗਨਾ ਨਹੀਂ ਅਜਾਰੈ[5] ਨਹਿ ਦਿਵਾਨ ਕਿਸਿ ਹੀ ਮਹਿਪਾਲ। ਨਹੀਂ ਧਨੋ ਬਿਵਹਾਰ ਚਲਾਵਹਿ,ਜਹਿਂ ਤੇ ਆਵਹਿ ਦਰਬ ਬਿਸਾਲ।ਮੈਂ ਦਿਵਾਨ ਬਡ ਪਾਤਿਸ਼ਾਹਿ ਕੋ ਜਿਤ ਕਿਤ ਮੋਰੋ ਹੁਕਮ ਅਟਾਲ[6]। ਮਹਾਂ ਪਿਦਾਇਸ਼ਿ ਧਨ ਕੀ ਮੋਰੈ ਡਰਤਿ ਲੋਕ ਮੁਝ ਲਖੈਂ ਕਰਾਲ ॥ ੧੧ ॥ ਯਾਂਤੇ ਭੀ ਮਮ ਸਮ ਕੋ ਨਾਂਹਿਨ, ਤੁਮ ਨੇ ਕੀਨਸਿ ਕਹਾਂ ਬਿਚਾਰ?।ਜਾਤਿ ਨਹੀਂ ਬਿਵਹਾਰ ਪਛਾਨਨੋ ਨਹਿ ਜਾਨਨੋ ਮੁਝ ਜਥਾ ਉਦਾਰ[7]। ਹੁਇ ਅਨਜਾਨ ਬਖਾਨਹੁ ਮਹਿਮਾ ਕਨਾ ਤਿਸ ਕੋ ਤੁਮ ਲੀਨਿ ਨਿਹਾਰ। ਸਿਖ ਰੈਕਨਿ ਕੀ ਭੀਰ ਰਹੈ ਢਿਗ ਇਹ ਪ੍ਰਭਾਵ ਇਕ ਕੀਨਿ ਉਚਾਰ॥੧੨॥ਕਰਨੋ ਸੁ ਕਰਨੋ ਮਾਨਿ ਮੈਂ ਲੀਨਸਿ ਇਸ ਕੋ ਹੇਤੁ ਸੁਨਹੁ ਦੈ ਕਾਨ। ਸੁਤਾ ਸਬੰਧ ਕਰਨਿ ਕੇ ਕਾਰਨਿ ਪਠਹਿ ਬਿੱਪ੍ਰ ਕੋ ਅਪਨੈ ਥਾਨ। ਜਹਿਂ ਕਰ ਆਇ ਉਚਿਤਸੋ ਮਾਨਨਿ ਕਰਨੋ ਸਬੰਧ ਜਿ ਦੇਯਬਖਾਨ[8]।ਨਹਿ ਮਾਨਹਿ ਤੌ ਦੋਸ਼ ਲਗਹਿ ਤਿਹ ਤਨਿਯਾ ਪਤਿ ਕੋ ਦੁਤੀਆ ਠਾਨਿ ॥੧੩॥ ਪ੍ਰਥਮ ਕਹਨੋ ਜਹਿਂ ਪਤਿ ਸੋ ਹੋਯਹੁ ਯਾਂਤੇ ਤੁਮ ਨੇ ਕੀਨਸਿ ਜੋਇ। ਕੁਲ ਹੁਇ ਹੀਨ ਦਰਬ ਤੇ ਹੀਨ ਜੁ,ਭਯੋ ਜਮਾਤਾ ਅਬਿ ਮਮਸੋਇ। ਜਗਤ ਰੀਤਿ ਬਿਗਰਹਿ ਅਬਿ ਫੇਰੇ[9]ਭਲਾ ਨ ਮਾਨਹਿਂਗੇ ਸੁਨਿ ਕੋਇ। ਅਪਨਿ ਥਾਨ ਕਰਿ[10] ਨਾਤੇ ਹਿਤ ਮੈਂ ਪਠਨੋ ਬਿੱਪ੍ਰ ਤਵ ਕਰਨੋਸੁ ਹੋਇ[11]।੧੪॥ਇੱਤਮਾਦਿਕ ਕੁਛ ਅਪਰ ਬਡਾਈ ਅਪਨੀ ਕਹੀ ਧਾਰਿ ਹੈਂਕਾਰ। ਕਹਨੋ 'ਸਗਨ ਕੋ ਅਬਿ ਲੇ ਗਮਨਹੁ ਜਥਾ ਜੋਗ ਜੈਸੋ ਬਿਵਹਾਰ'। ਚੰਦੂ ਦਾਰਾ ਨੇ ਸਭਿ ਦੀਨਸਿ ਚਲਨੋ ਪੰਥ ਦਿਜ ਆਨੰਦਧਾਰਿ।–ਸਮਧੀ ਮਿਲੇ ਮਹਾਤਮ ਜਾਨੈ[12] ਅਬਿ ਦਿਵਾਨ

[1]ਮੇਰੀ ਪੁਤ੍ਰੀ। [2]ਧਨ ਕੇਲ ਕੀ ਹੋਣਾ ਹੈ। [3]ਕਰਦੇ ਹੋਣਗੇ। [4]ਠੇਕਾ। [5]ਅਟੱਲ ਹੈ। [6]ਭਾਵ, ਅਮੀਰ। [7]ਧੀ ਦਾ ਨਾਤਾ ਕਰਨ ਲਈ ਅਪਣੇ ਥਾਂ ਬ੍ਰਹਮਨ ਨੂੰ ਘੱਲੇ, ਜਿੱਥੇ ਉਹ ਨਾਤਾ ਕਰ ਆਵੇ ਠੀਕ ਮੰਨ ਲਵੇ, ਜੇ ਉਹ ਕਹਿ ਦੇਵੇ ਕਿ ਮੈਂ ਨਾਤਾ ਕਰ ਆਯਾ ਹਾਂ। [8]ਮੋੜਿਆਂ। [9]ਅਪਨੀ ਥਾਂ ਕਰਕੇ। [10](ਜੋ) ਤੈਂ ਕੀਤਾ ਸੋ ਹੋਵੇ। [11]ਬ੍ਰਹਮਨ ਬਿਚਾਰਦਾ ਹੈ ਕਿ ਕੁੜਮ ਮਿਲਿਆਂ ਚੰਦੂ ਉਨ੍ਹਾਂ ਦੇ ਮਹਾਤਮ ਨੂੰ ਸਮਝੇਗਾ.....।

ਇਮ ਕਰਤਿ ਉਚਾਰਿ —॥ ੧੫ ॥ ਜਬਿ ਚੰਦੂ ਗੁਰ ਨਿੰਦ ਉਚਾਰੀ ਕੋਤਿਕ ਗੁਰੁ ਸਿੱਖ ਹੁਤੇ ਸੁ ਪਾਸਿ। ਭਈ ਸੰਝਿ ਸਭਿ ਸੰਗਤਿ ਇਕਠੀ ਧ੍ਰਮਸਾਲਾ ਮਹਿ ਭਜਨ ਪ੍ਰਕਾਸ਼[1]।ਸਭਿ ਮੈਂ ਬਿਦਤਿ ਕੀਨਿ ਬਿਰਤੰਤ ਸੁ 'ਸ਼ਾਹੁ ਸਚਿਵ ਜਿਹ ਸੁਮਤਿ ਬਿਨਾਸ਼[2]। ਨਿਜ ਤੇ ਲਘੁ ਕਹਿ ਨਾਤਾ ਭੇਜਨੋ ਸੁਤਾ ਆਪਨੀ ਕੋ ਨਿਰਸਾਸ ॥ ੧੬ ॥ ਜਰੀ ਨ ਜਾਇ ਅਜੋਗ ਕਹੀ ਜਿਮ, ਸਭਿ ਸੰਗਤਿ ਸੁਨੀਯਹਿ ਮਨ ਲਾਇ। ਤੁਮਹਿ ਉਚਿਤ ਸੁਧਿ ਲਿਖਿਬੋ ਗੁਰੁ ਕੋ ਖੱਤ੍ਰੀ ਪਤਿਤ,ਨ ਭਗਤਿ ਨ,ਭਾਇ। ਧਨ ਮਦ ਤੇ ਅੰਧਾ ਬਡ ਦੁਰਮਤਿ ਤੁਮ ਮਹਿੰ ਨਹੀ ਭਾਵਨਾ ਲਜਾਇ। ਕਰੇ ਅਕੋਪਨਿ ਦੋਸ਼ ਮੂਢ ਮਤਿ ਅਪਨੋ ਆਪਿ ਜਾਨਿ ਅਧਿਕਾਇ[3]॥ ੧੭ ॥ ਸੁਨਿ ਸਿੱਖਨਿ ਸਭਿ ਸਹੋ ਨ ਕੈਸੇ ਮਸਲਤਿ ਕਰਿਕ ਭਏ ਇਕੰਤ। 'ਛਪਿਕੈ ਲਿਖਹੁ, ਨ ਸੁਨਹਿ ਦੁਸ਼ਟ ਕਿਸ[4], ਜੋਸੇ ਇਹਾਂ ਭਯੋ ਬਿਰਤੰਤ'। ਲਗੇ ਲਿਖਨਿ ਅਰਦਾਸ ਆਪਨੀ 'ਸ਼੍ਰੀ ਸ਼੍ਰੀ ਸ਼੍ਰੀ ਸਤਿਗੁਰ ਭਗਵੰਤ !। ਉਪਕਾਰੀ ਜਗ ਤਾਰਨ ਸਮਰਥ ਹਰਿ ਅਵਤਾਰ ਸਹਾਇਕ ਸੰਤ ॥ ੧੮ ॥ ਲਿਖਤੁਮ[5] ਸਭਿ ਦਿੱਲੀ ਕੀ ਸੰਗਤਿ ਸਤਿਗੁਰ ਕੋ ਸਨਮੁਖ ਅਰਦਾਸਿ। ਸ਼ਾਹਿ ਦਿਵਾਨ ਸੁਤਾ ਕੋ ਨਾਤਾ ਭੇਜਨੋ ਅਹੈ ਤੁਮਾਰੋ ਪਾਸਿ।ਆਪ ਹੰਕਾਰੀ ਬਨਨੋ ਚੁਬਾਰਾ ਤੁਮਹਿ ਕਹਨੋ ਮੋਰੀ ਸੈਕਾਸ[6]। ਬਿਨ ਸ਼ਰਧਾ ਤੇ ਮੂਰਖ ਬੋਲਨੋ ਇੱਤ੍ਰਨਾਦਿਕ ਨਿੰਦਾ ਕਰਿ ਰਾਸ ॥੧੯॥ਹਮ ਕੋ ਨਹਿੰ ਸੁਖਾਇ ਤਿਸ ਕਹਿਬੋ ਬਸਿ ਨਹਿੰ ਚਲਨੋ ਸੁ ਲਿਖਨੋ ਬ੍ਰਿਤੰਤ। ਸੁਤਾ ਨ ਸਾਕਤ ਕੀ ਤੁਮ ਲੀਜਹੁ ਇਹ ਸੰਗਤਿ ਕੋ ਅਹੈ ਮਤੰਤ[7]। ਪਠਨੋ ਦੂਤ 'ਤੁਰਨਿ ਚਲਿ ਪਹੁੰਚਹੁ ਜਬਿ ਲੌ ਬਿੱਪ੍ਰ ਨ ਤ੍ਰਿਲਕ ਕਵੰਤਿ। ਤਬਿ ਲੌ ਸੁਨਿ ਦਿਹੁ ਸ਼੍ਰੀਸਤਿਗੁਰੁ ਕੋ ਜਥਾ ਦੁਸ਼ਟ ਜਾਨਹਿੰ ਭਗਵੰਤ[8]' ॥੨੦॥ ਪਠੇ ਦਿਵਾਨ ਬਿੱਪ੍ਰ ਅਰੁ ਨਾਊ ਭਈ ਛੀਂਕ ਚਲਤੇ ਅਗੁਵਾਇ। ਬਾਮ ਅੰਗ ਫਰਕਤਿ ਦਿਜ ਜਾਨੇ—ਹੋਇ ਬਿਘਨ ਕੋ ਲਖਨੋ ਨ ਜਾਇ[9]—। ਬਿਨ ਉਤਸਾਹ ਗਵਨ ਕੋ ਠਾਨਤਿ ਨਹੀਂ ਨੀਕਤਾ ਕਿਤ ਲਖਿ ਪਾਇ[10]। ਰਾਮਦਾਸ ਪੁਰਿ ਆਇ ਪ੍ਰਵੇਸ਼ੇ ਸੁਧਿ ਸਤਿਗੁਰੁ ਕੋ ਦੀਨਿ ਸੁਨਾਇ॥੨੧॥ਜਬਿ ਤੇ ਪ੍ਰਥਮ

---

[1]ਸਿਮਰਨ ਕਰਨ ਲਈ। [2]ਬਾਦਸ਼ਾਹ ਦੇ ਮੰਤ੍ਰੀ (ਦੀ) ਜਿਸਦੀ ਸ੍ਰੇਸ਼ਟ ਮਤੀ ਨਾਸ਼ (ਹੋ ਗਈ ਹੈ)। [3]ਕਿਸੇ ਪ੍ਰਕਾਰ। [4]ਲਿਖਦੀ ਹੈ। [5]ਸਦਰਸ਼। [6]ਸਲਾਹ। [7]ਭਾਵ—ਗੁਰੂ ਸਾਹਿਬ ਜੀ (ਚੰਦੂ ਦੀ) ਦੁਸ਼ਟਤਾ ਨੂੰ ਜਾਣ ਲੈਣ। [8]ਜਾਣਿਆ ਨਹੀਂ ਜਾਂਦਾ। [9]ਨਹੀਂ ਚੰਗਿਆਈ ਕੋਈ ਦੇਖੀ।

ਆਨਿ ਸੁਧਿ ਦੀਨਿਸ ਤਬਿ ਤੇ ਸ਼੍ਰੀ ਗੰਗਾ ਸੁਖ ਮਾਨਿ। ਨਿਤਪ੍ਰਤਿ ਪੋਸ਼ਿਸ਼ ਬਰਨ ਬਰਨ ਕੀ ਸੁਤ ਕੋ ਪਹਿਰਾਵਹਿ ਰੁਚਿ ਠਾਨਿ।ਮੁਕਤਾ ਮਾਲਬਿਸਾਲ ਗਰੇ ਮਹਿੰ ਕੰਚਨ ਜਰੇ ਜਵਾਹਰਿ ਜਾਨਿ। ਅੰਗਦ[1] ਮਹਿੰ ਹੀਰੇ ਬਹੁ ਮੋਲੇ ਨਵਰਤਨੇ ਦਮਕਤਿ ਦੁਤਿ ਖਾਨਿ ॥ ੨੨ ॥ ਛਾਪ ਛਲਾਯਨਿ ਕੰਚਨ ਕੋ ਬਹੁ ਖਚੇ ਰਤਨ ਸੁੰਦਰ ਕਰ ਮਾਂਹਿ। ਅੰਕ ਬਿਠਾਇ ਬਦਨ ਕੋ ਦੇਖਤਿ ਅਤਿ ਦੁਲਾਰ ਮੋਦ ਉਪਜਾਹਿ। ਰਲੀਆਂ[2] ਕਰਹਿ ਨਵੀਂ ਨਿਤ ਬਹੁਤੀ ਤ੍ਰਿਪਾ ਵਧਾਈ ਆਵਤਿ ਪ੍ਰਾਹਿੰ[3]। ਦੇਤਿ ਆਸ਼ਿਖਾ 'ਨੰਦਨ ਤੇਰੋ ਜੁਗੁ ਜੁਗੁ ਜੀਵਹੁ ਦੁਖ ਕਬਿ ਨਾਂਹਿ'॥੨੩॥ਚੰਦੁ ਸੁਤਾ ਸਬੰਧ ਪ੍ਰਤੀਖਤਿ[4]'ਕਬਿ ਆਵੈ-ਦਿਜਬਰ ਇਸ ਥਾਇੰ। ਤਿਸ ਦਿਨ ਪਰ ਬਲਿਹਾਰ ਸਖੀ ਰੀ ਜਬਿ ਮੇਰੋ ਸੁਤ ਤਿਲਕ ਕਢਾਇ।ਉਤਸਵ ਰਚੈਂ ਅਨੇਕ ਬਿਧਨਿ ਕੇ ਢੋਲਕ ਬਜਹਿ, ਨਾਗਰੀ[5] ਗਾਇੰ। ਜਗ ਗੁਰੁ ਬਖਸ਼ਿਸ਼ ਦੀਨਨਿ ਕਰਿ ਹੈਂ, ਮਚਹਿ ਕੁਲਾਹਲ ਨਰ ਸਮੁਦਾਇ'॥੨੪॥ਦੋਹਰਾ।'ਆਜ ਕਾਲ ਦਿਜ ਆਇ ਹੈ,ਉਤਸਵ ਰਚਹਿੰ ਬਿਸਾਲ'।ਇਮ ਸਖੀਅਨਿ ਮਹਿੰ ਬੈਠਿ ਕਰਿ ਗੰਗਾ ਚਹੈ ਉਤਾਲ॥ ੨੫॥ ਸ੍ਰੈਯਾ ਛੰਦ॥ ਦਿਜ ਦਿੱਲੀ ਤੇ ਆਇ ਸੁਧਾਸਰ ਸ਼੍ਰੀ ਅਰਜਨ ਸੁਨਿ ਕੈ ਕਹਿ ਦੀਨਿ। 'ਗਮਨਹੁ ਦਾਸ ਜਥੋਚਿਤ ਸੇਵਾ ਕਰਹੁ ਭਲੋ ਜੈਸੇ ਚਿਤ ਚੀਨਿ। ਮੋਦਕ ਆਦਿਕ ਦਿਹੁ ਪਕਵਾਨਾ[6] ਸੁਖਮ ਚਾਵਰ ਘ੍ਰਿਤ ਮਲ ਹੀਨਿ'।ਰੁਚਿਰ ਪ੍ਰਯੰਕ ਦਏ ਪਹੁੰਚਾਈ ਆਸਤਰਨਿ ਸੋਂ ਛਾਦਨਿ ਕੀਨਿ॥ ੨੬॥ ਦੋਹਰਾ॥ ਖਰੇ ਕਰੇ ਢਿਗ ਦਾਸ ਗਨ ਸੇਵਾ ਸਰਬ ਪ੍ਰਕਾਰ। ਕਰਿਵਾਈ ਸ਼੍ਰੀ ਸਤਿਗੁਰੁ ਲਖਿ ਲੌਕਿਕ ਬਿਵਹਾਰਿ ॥ ੨੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸਗਾਈ ਕੋ ਪ੍ਰਸੰਗ' ਬਰਨਨੰ ਨਾਮ ਤੀਸਰੋ ਅੰਸੁ ॥ ੩ ॥

੪. [ਸਗਾਈ ਦੇ ਤਿਲਕ ਦੀ ਬਿਲਕੁਲ ਤਿਆਰੀ]।

ਦੋਹਰਾ ॥ ਗਮਨੀ ਸੁਧਿ ਗੰਗਾ ਨਿਕਟ 'ਲਾਗੀ ਸੋ ਅਬਿ ਆਇ' । ਸ਼੍ਰੀ ਜਗ ਗੁਰੁ ਸੋਂ ਬੂਝਿ ਕੇ ਉਤਸਵ ਕੀਨਿ ਸੁਹਾਇ ॥੧॥ ਚੌਪਈ॥ ਨਾਰਿ ਸੁਹਾਗਣਿ ਬ੍ਰਿੰਦ ਹਕਾਰੀ।ਬਸਨ ਬਿਭੂਖਨ ਸੁੰਦਰ ਧਾਰੀ।ਮੰਗਲ ਮੂਲ ਧਰਾਧੋ ਢੋਲਿ। ਬਾਜਨਿ ਲਗੇ ਗਾਇ ਸੁਠਿ ਬੋਲਿ॥੨॥ਲਘੁ ਨਿਸ਼ਾਨ ਅਰੁ ਬਜੀ ਨਫੀਰੈਂ[7]। ਪਹਿਰੈਂ ਚੀਰ ਨਵੀਨ ਸਰੀਰੈਂ। ਕੋਕਿਲ ਕੰਠੀ ਮਿਲਿ ਮਿਲਿ ਟੋਲੀ। ਉਮਗ

---

[1]ਬੁਹੌਟੇ। [2]ਖੁਸ਼ੀਆਂ। [3]ਆਕੇ ਕਹਿੰਦੀਆਂ ਹਨ। [4](ਮਾਤਾ) ਉਡੀਕਦੀ ਹੈ। [5]ਇਸਤ੍ਰੀਆਂ। [6]ਤਲੀਆਂ ਹੋਈਆਂ ਚੀਜ਼ਾਂ, ਪੂੜੀਆਂ ਆਦਿਕ। [7]ਤੁਤੀਆਂ।

ਅਨੰਦ ਬਧਾਈ ਬੋਲੀ॥੩॥ਮਾਨਿ ਸੋ ਗੁਨੀ ਸੀਸ ਚਢਾਵਤਿ। ਗੰਗਾ ਅਨੰਦ ਕਹਜੋ ਨਹਿੰ ਜਾਵਤਿ।ਬਾਦਿਤ ਬਜਤਿ ਹਰਖ ਭਰਪੂਰਾ। ਜਹਿੰ ਕਹਿੰ ਉਤਸਵ ਹੋਵਤਿ ਰੂਰਾ॥੪॥ਸੂਖਮ ਬਸਨ ਕੁਸੁੰਭੀ ਬਰਨ।ਪਹਿਰਨਿ ਕਰੇ ਰੁਚਿਰ ਆਭਰਨ[1]।ਮਧੁਰ ਬਚਨ* ਤੇ ਚੰਪਕ ਬਰਨੀ[2]। ਗਾਰੀ ਦੇਤਿ† ਮਿਲੀ ਗਨ ਤਰੁਨੀ॥੫॥ਪੂਰਨ ਭਵਨਭਯੋ ਮੁਦ ਠਾਨਤਿ।ਸਭਿਹਿਨਿ ਕੋ ਗੰਗਾ ਸਨਮਾਨਤਿ।ਮ੍ਰਿਦੁਲ ਗਿਰਾ ਤੇ ਨਿਕਟਿ ਬਿਠਾਵਤਿ।ਉਮਗਉਮਗ ਸਗਰੀ ਤ੍ਰਿਯ ਗਾਵਤਿ॥੬॥ਕਹੈਂ ਬ੍ਰਿੰਦ ਨਰ ਨਾਰੀ ਐਸੇ। 'ਬਿਤਹਿ ਜਾਮਨੀ ਭੂਰਨ ਕੈਸੇ। ਹੋਤਿ ਪ੍ਰਾਤਕੇ ਉਤਸਵ ਨਾਨਾ। ਮੰਗਲ ਕੌਤਿਕ ਪਿਖਹਿੰ ਮਹਾਨਾ॥੭॥ ਸਭਿ ਤੇ ਹੈਂ ਬਡਿਭਾਗ ਹਮਾਰੇ।ਸ਼੍ਰੀ ਹਰਿ ਗੋਬਿੰਦ ਚੰਦ ਨਿਹਾਰੇ।ਸ਼ਾਦੀ ਕੋ[3] ਨਿਕਸਾਵਹਿੰ ਟੀਕਾ। ਮਾਨੁਖ ਜਨਮ ਹੋਇ ਹਮ ਨੀਕਾ' ॥੮॥ ਲੈਨਿਹਾਰ ਤ੍ਰਿਯ ਆਵਤਿ ਕੋਈ। ਹਰਖ ਧਰਤਿ ਗੰਗਾ ਧਨ ਦੋਈ। ਕਿਸਹੂੰ ਬਸਨ ਦੇਤਿ ਹਿਤ ਧਰੈ।ਕਿਸੈ ਬਿਭੂਖਨ ਦੈਬੋ ਕਰੈ॥੯॥ਕਿਸਹੂੰ ਦੇਤਿ ਅਧਿਕ ਮਿਸ਼ਟਾਨ। ਕਿਹ ਸੋਂ ਮਾਧੁਰ ਕਰਤਿ ਬਖਾਨ। ਭਈ ਪ੍ਰਥਮ ਸ਼ਾਦੀ ਜਗ ਗੁਰ ਕੋ।ਦੇਤਿ ਚੌਗੁਨੋ ਧਨ ਮੁਦਿ ਕਰਿ ਕੈ॥੧੦॥ ਬਾਦਤਿ ਕੇਰਿ ਬਜਾਵਨ ਹਾਰੇ। ਅਪਰ ਕਿਤੇ ਜੋ ਜਾਚਿਕ ਦ੍ਵਾਰੇ। ਛੂਮ ਭਾਟ ਜੁਤਿ ਦੇਖਿ ਸਰਬ ਕੋ। ਲੇਤਿ ਬਧਾਈ ਦੇਤਿ ਦਰਬ ਕੋ॥੧੧॥ਦੀਪਮਾਲ ਤਿਸਕਾਲ ਬਿਸਾਲਾ। ਹੋਤਿ ਭਈ ਸਭਿ ਥਾਨ ਉਜਾਲਾ।ਸੁਧਾ ਸਰੋਵਰ ਸ਼੍ਰੀ ਹਰਿਮੰਦਰ।ਪੁਰਿ ਅਰੁ ਬਿਪਨੀ[4] ਕੇ ਥਲ ਸੁੰਦਰ॥੧੨॥ਜਨੁ ਉਤਸਵ ਧਰਿ ਕਰਿ ਨਿਜ ਰੂਪ। ਰਾਮਦਾਸ ਪੁਰਿ ਆਇ ਅਨੂਪ। ਮੰਗਲ ਰੀਤਿ ਜਿਤਿਕ ਜਗ ਅਹੈ। ਸਭਿ ਹੀ ਕਰੀ ਜਥਾ ਬ੍ਰਿਧ ਕਹੈਂ[5]॥੧੩॥ ਖਾਨ ਪਾਨ ਕਰਿ ਕੈ ਨਰ ਨਾਰੀ। ਗੁਰੁ ਘਰ ਮੰਗਲ ਤੇ ਮੁਦ ਧਾਰੀ।ਨਾਨਾ ਗੀਤਨਿ ਗਾਇ ਸੁਨਾਵੈਂ। ਗਾਰੀ ਦੇਤਿ† ਅਧਿਕ ਮਨ ਭਾਵੈਂ॥

---

[1]ਗਹਿਣੇ। [2]ਚੰਬੇ ਵਤ ਰੰਗ ਵਾਲੀਆਂ। [3]ਖੁਸ਼ੀ ਭਾਵ ਮੰਗਣੀ ਦਾ। [4]ਮੰਡੀ ਭਾਵ ਬਜ਼ਾਰ ਦੁਕਾਨਾਂ। [5]ਜਿਵੇਂ ਵਡਿਆਂ ਨੇ ਕਹੀ। (ਅ)ਬਾਬਾ ਬੁੱਢਾ ਜੀ ਨੇ ਜੋ ਕਹੀ। *ਪਾਃ—ਬਰਨ।

†ਗੁਰਬਾਣੀ ਗਾਇਨ ਦੇ ਉਪਦੇਸ਼ਟਾ ਸਤਿਗੁਰੂ ਦੇ ਗ੍ਰਿਹ 'ਗਾਲੀਆਂ ਦੇਣੀਆਂ' ਕਦੀ ਜੀ ਦੇ ਵਕਤ ਦੇ ਪ੍ਰਚਲਤ ਰਿਵਾਜ ਦਾ ਵਰਣਨ ਭਾਵੇਂ ਹੋਵੇ, ਪਰ ਅਸਲ ਗਲ ਇਹ ਨਹੀਂ ਜਦ ਕਿ ਛੇਵੇਂ ਸਤਿਗੁਰੂ ਜੀ ਦੇ ਅਵਤਾਰ ਸਮੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਲਿਖਿਆ ਹੈ ਕਿ:—'ਗੁਰਬਾਣੀ ਸਖੀ ਅਨੰਦੁ ਗਾਵੇ' [ਆਸਾ ਮਃ ੫] ॥ ਅਰਥਾਤ ਗੁਰਬਾਣੀ ਘਰ ਵਿਚ ਸਖੀਆਂ ਗਾਂਦੀਆਂ ਹਨ, ਤਾਂ ਕੁੜਮਾਈ ਦੇ ਸਮੇਂ ਗਾਲੀਆਂ ਕਿੱਥੋਂ ਆ ਸਕਦੀਆਂ ਸਨ।

੧੪॥ ਅਰਧ ਰਾਤਿ ਲਗਿ ਗਾਵਤਿ ਰਹੀ। ਪ੍ਰਾਤ ਪ੍ਰਤੀਖਤਿ ਨਿੰਦ੍ਰਾ ਲਹੀ। ਕੋ ਹਰਖਤਿ ਬਹੁ ਸੁਪਤਜੋ ਨਾਂਹੀ। ਦੇਖਹਿੰ ਉਤਸਵ ਮੁਦ ਉਰ ਮਾਂਹੀ ॥ ੧੫॥ਜਾਮ ਜਾਮਨੀ ਸ਼੍ਰੀ ਗੁਰੁ ਜਾਗੇ। ਕ੍ਰਿਯਾ ਸੌਚ ਸਭਿ ਕਰਿਬੇ ਲਾਗੇ॥ ਸ਼੍ਰੀ ਹਰਿ ਮੰਦਿਰ ਕੋ ਇਸ਼ਨਾਨ॥ਫਰਸ਼ ਫਨੂਸ[1]ਕਏ ਸਵਧਾਨ॥੧੬॥ ਗਾਵਤਿ ਰਾਗੀ ਆਸਾਵਾਰ। ਰਾਗਰਾਗਨੀ ਸ਼ਬਦ ਮਝਾਰ। ਸ਼੍ਰੀ ਪਰਮੇਸ਼ੁਰ ਸਿਮਰਿ ਬਿਸਾਲਾ॥ਸੁਖਦਾਯਕ ਗਾਯਕ ਸਭਿ ਕਾਲਾ॥੧੭॥ ਸਤਿਗੁਰੁ ਬੀਚ ਬਿਰਾਜੇ ਜਾਇ। ਸਿੱਖਨਿ ਕੋ ਸਰੂਪ ਦਿਖਲਾਇ। ਕਰੇ ਨਿਹਾਲ ਅਧਿਕ ਫਲ ਦੀਨਿਸਿ। ਮਾਨੁਖ ਜਨਮ ਲਾਭ ਸਿਖ ਲੀਨਿਸ[2] ॥ ੧੮ ॥ ਪ੍ਰਾਤ ਹੋਤਿ ਲੌ ਕਿਰਤਨ ਹੋਯੋ॥ਸਿਖ ਸੰਗਤਿ ਗੁਰੁ ਦਰਸ਼ਨ ਜੋਯੋ। ਦਿਵਸ ਚਢੇ ਦਿਜਬਰ ਕਹਿ ਸੋਇ॥ਲੇਹੁ ਬੁਲਾਇ ਜੋਤਕੀ[3] ਜੋਇ ॥ ੧੯ ॥ ਥਿੱਤੀ ਵਾਰ ਮਹੂਰਤ ਆਛੋ। ਤਿਸ ਕੇ ਸਾਥ ਪੂਛਬੋ[4]ਬਾਂਛੋ॥ਸ਼੍ਰੀ ਅਰਜਨ ਤਬਿ ਲੌਕਿਕ ਰੀਤਿ*।

---

[1]ਵਿਛਾਈ ਤੇ ਝਾੜ। [2]ਸਿੱਖਾਂ ਨੇ ਲਿਆ। [3]ਜੋਤਸ਼ੀ। [4]ਉਸ ਤੋਂ ਪੁੱਛਣਾ ਕਰੋ।

*ਕਵਿ ਜੀ ਦੇ ਸਮੇਂ ਲੌਕਿਕ ਰੀਤੀ ਦੇ ਨਾਮ ਹੇਠਾਂ ਸਿੱਖਾਂ ਦੇ ਵੇਡੇ ਘਰਾਣਿਆਂ ਵਿਚ ਬ੍ਰਾਹਮਣ ਪ੍ਰਵੇਸ਼ ਕਰ ਰਹੇ ਸਨ ਤੇ ਥਿੱਤ ਵਾਰ ਲਗਨ ਦੇ ਭਰਮਾਂ ਦਾ ਜਾਲ ਮੁੜ ਵਿਛਾ ਰਹੇ ਸਨ। ਇਸ ਵੇਲੇ ਜੇ ਕੋਈ ਚੰਗਾ ਸਿੱਖ ਮਨ੍ਹੇਂ ਕਰੇ ਤਾਂ ਪੋਲੇ ਜਹੇ 'ਇਹ ਐਵੇਂ ਲੋਕਾਚਾਰ ਹੈ' ਕਹਿਕੇ ਟਾਲ ਦਿੰਦੇ ਸਨ, ਆਪਣੇ ਸਮੇਂ ਦੀ ਇਹੋ ਬ੍ਰਿਤੀ ਕਵਿ ਜੀ ਨੇ ਸਤਿਗੁਰਾਂ ਦੇ ਵੇਲੇ ਬੀ ਪ੍ਰਵਿਰਤ ਖਿਆਲ ਕਰ ਲਈ ਹੈ। ਇਹ ਕਦੇ ਨਹੀਂ ਹੋ ਸਕਦਾ ਕਿ ਗੁਰ ਨਾਨਕ ਦੀ ਜੋਤ ਦੇ ਮਾਲਕ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤ੍ਰ ਬਾਣੀ ਦੇ ਸੰਕਲਤ ਕਰਤਾ, ਆਪ ਬਾਣੀ ਦੇ ਬੋਹਿਥ, ਭਾਈ ਗੁਰਦਾਸ ਦੇ ਸਿਰਤਾਜ ਗੁਰੂ ਕਦੇ ਲਗਨਾਂ ਮਹੂਰਤਾਂ ਦੇ ਭਰਮ ਵਿਚ ਫਸਦੇ, ਅਰ ਲੌਕਿਕ ਰੀਤ ਨੂੰ ਆਪਣੇ ਬੱਧੇ ਅਸੂਲਾਂ ਦੇ ਸਾਹਮਣੇ ਕੋਈ ਥਾਂ ਦੇਂਦੇ। ਦੇਖੋ ਸ਼੍ਰੀ ਗੁਰੂ ਗ੍ਰੰਥ ਜੀ ਦੇ ਮਹਾਂ ਵਾਕ:—ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ [ਆਸਾ ਮ: ੫] ਪੁਨਾ:—'ਨਾਮੁ ਹਮਾਰੈ ਸਉਣ ਸੰਜੋਗਾ' [ਭੈ ਮ ੫] ॥ ਪੁਨਾ:—ਪ੍ਰਭੂ ਹਮਾਰੈ ਸਾਸਤ੍ਰ ਸਉਣ ॥ [ਭੈ ਮ ੫] ਜਾਲਉ ਐਸੀ ਰੀਤਿ ਜਿਤੁ ਮੋ ਪਿਆਰਾ ਵੀਸਰੈ [ਬਸੰ ਵਾਰ ਮ ੧] ॥ ਗੁਰੂ ਅਰਜਨ ਦੇਵ ਜੀ ਦਾ ਆਪਣਾ ਸ਼੍ਰੀ ਮੁਖ ਵਾਕ ਹੈ "ਦੁਤੀਆ ਤਿਆਗੀ ਲੋਗਾ ਰੀਤਿ" [ਆਸਾ ਮ ੫] ॥ ਜਦ ਗੁਰੂ ਜੀ ਲੋਕਾ ਰੀਤਿ ਆਪ ਦਸਦੇ ਹਨ ਕਿ ਅਸਾਂ ਤਿਆਗ ਦਿੱਤੀ ਹੈ ਤਾਂ ਫੇਰ ਕਿਸੇ ਹੋਰ ਸਬੂਤ ਦੀ ਲੋੜ ਨਹੀਂ ਹੈ। ਕੁੜਮਾਈ ਦੇ ਚਾਉ ਵਿੱਚ ਜੋ ਕੁਛ ਮਾਤਾ ਗੰਗਾ ਜੀ ਦਾ ਵਰਤਾਉ ਦੱਸਿਆ ਗਿਆ ਹੈ ਉਹ ਬੀ ਆਪਣੇ ਸਮੇਂ ਦੀਆਂ ਸਿਖ ਰਾਣੀਆਂ ਵਾਲਾ ਹੈ, ਪਤਿਬ੍ਰਤ ਧਰਮ ਦੀ ਮੂਰਤਿ, ਲੰਗਰ ਦੀ ਸੇਵਾ ਕਰਨੇ ਵਾਲੀ ਮਾਤਾ ਨਾਮ ਸਿਮਰਣ ਦੀ ਅਵਧੀ ਸਨ ਤੇ ਉਨ੍ਹਾਂ ਦੇ ਚਾਉ ਮਲ੍ਹਾਰ ਕਿਸੇ ਆਤਮ ਰੰਗ ਤੇ ਰਸਾਂ ਵਾਲੇ ਹੁੰਦੇ ਸਨ ਨਾਕਿ ਵਾਹਿਗੁਰੂ ਭੁਲਾਉਣ ਵਾਲੇ ਤੇ ਲੋਕਾਚਾਰੀ ਦੇ

ਸੁਨਿ ਦਿਜ ਤੇ ਕਰਿ ਆਨੰਦ ਚੀਤਿ ॥੨੦॥ ਤਤਛਿਨ ਗਨਕ ਹਕਾਰਨਿ ਕੀਨਾ।ਜੋਤਿਸ਼ਬਿਖੈ ਬਿਲੰਦ ਪ੍ਰਬੀਨਾ।ਚਾਵਰ ਢਾਲ[1]ਪੂਰਿ ਕਰਿ ਸਾਰੋ। ਪੁਨ ਤਿਸ ਬਿਖੈ ਦਰਬ ਕਿਛੁ ਡਾਰੋ॥੨੧॥ਪਰਿ ਦਿਜ ਆਗੈ ਬੂਝਨਿ ਕੀਨਾ।[2]ਪਿਖੋ ਮੁਹੂਰਤ ਦੋਸ਼ ਬਿਹੀਨਾ। ਹਰਿਗੁਰਿੰਦ ਕੀ ਹੋਇ ਸਗਾਈ। ਲਾਗੀ ਬੈਠੇ ਆਇ ਇਥਾਈਂ'॥੨੨॥ਸੁਨਤਿ ਗਨਕ ਹਰਖਾਇ ਬਿਚਾਰਾ। ਹੈ ਸਤਿਗੁਰੁ ਸਭਿ ਕੁਛ ਤੁਮ ਧਾਰਾ[3]। ਦਿਵਸ ਆਜ ਕੋ ਉੱਤਮ ਲਹੈ[4]। ਅਗਹਨ ਸੁਦੀ ਸਪਤਮੀ ਅਹੈ[5]॥੨੩॥ ਸਪਤ ਘਰੀ ਦਿਨ ਜਬਿ ਚਢਿ ਆਵੈ।ਉੱਤਮ ਸਮੋ ਲਗਨਿ[6] ਤਬਿ ਪਾਵੈ'।ਸੁਨਿ ਸਤਿਗੁਰ ਤਬਿ ਦਾਸ ਪਠਾਏ।ਸਕਲ ਸਮੱਗ੍ਰੀ ਤੂਰਨ ਲਯਾਏ ॥੨੪॥ ਮਹਾਂਦੇਵ ਕੋ ਪ੍ਰਥਮ ਬੁਲਾਯੋ। ਸਨਮਾਨਤਿ ਨਿਜ ਨਿਕਟਿ ਬਿਠਾਯੋ। ਸਮੈ ਉਚਿਤ ਬੋਲਤਿ ਮੁਸਕਾਵਤਿ[7]। ਕੁਲ ਕੀ ਰੀਤਿ ਬਿਲੰਦ ਬਤਾਵਤਿ॥੨੫॥ਪੁਰਿ ਕੇ ਪੰਚ ਹਕਾਰਨਿ ਕੀਨੇ।ਦਿਜਬਰ ਅਪਰ[8] ਬੁਲਾਇ ਪ੍ਰਬੀਨੇ। ਪੁਨਿ ਬਜਾਰ ਤੇ ਬਣਕ[9] ਬੁਲਾਏ। ਕਰਿ ਕਰਿ ਟੋਲਿ ਸਕਲ ਚਲਿਆਏ॥੨੬॥ਸਾਲੇ ਅਰੁ ਬੁੱਢਾ ਕਲਿਆਨ। ਉੱਮਰਸ਼ਾਹੁ ਮਹਾਨ ਦਿਵਾਨ। ਹੁਤੇ ਮਸੰਦ ਬਿਲੰਦ ਸੁ ਬ੍ਰਿੰਦ। ਆਇ ਬੰਦਨਾ ਕਰਿ ਕਰ ਬੰਦਿ ॥੨੭॥ਸਿਖ ਸੰਗਤਿ ਸੁਨਿਸੁਨਿ ਸਮੁਦਾਇ।ਲਗੀ ਸਭਾ ਸਭਿ ਰਹੀ ਸੁਹਾਇ ਨੌਬਤਿ ਬਾਜਤਿ ਅਨੰਦ ਉਪਾਵਤਿ।ਮੰਗਲ ਸ਼ਬਦ ਕਲਾਵਤਿ[10] ਗਾਵਤਿ॥ ੨੮॥ ਬਜਹਿ ਨਫੀਰੀ[11] ਨਾਦ ਉਠਾਵੈਂ। ਠਾਂਢੇ ਭਾਟ ਕਬਿੱਤ ਸੁਨਾਵੈਂ।ਸ਼੍ਰੀ ਅਰਜਨ ਬਿਚ ਸਭਾ ਬਿਰਾਜੇ। ਜਿਮ ਉਡਗਨਿ ਮਹਿ ਨਿਸਪਤਿ ਸਾਜੇ ॥ ੨੯॥ ਚਮਰ ਢੁਰਤਿ ਹੈ ਬਾਰੇਬਰੀ।ਲੇ ਜਨੁ ਬਿਸਦ ਮਰਾਲ ਉਡਾਰੀ। ਸੇਤ ਬਸਤ੍ਰ ਸਤਿਗੁਰ ਗਰ ਪਾਏ। ਮਨੋ ਸਮੇਟ ਚੰਦ੍ਰਿਕਾ ਲਯਾਏ[12]॥੩੦॥ਸ਼ਾਂਤਿ ਸਰੂਪ ਸੁਸ਼ੀਲ ਸਧੀਰ।ਬਦਨ ਪ੍ਰਫੁੱਲਿਤਿਗੁਨੀਗਹੀਰ। ਪਠਏ ਦਾਸਤਥਿ* [13]ਦਿਜ ਪਹਿ ਜਾਵੋਂ। ਸਮੋਂ ਨੀਕ ਅਬਿ ਲੈ ਕਰਿ ਆਵੋ'॥੩੧॥ ਗਯਾਨਵਾਨ ਸਿਖ ਸਭਾ ਮਝਾਰੇ।ਚਹੁੰਦਿਸ਼ਿ ਮਹਿੰ ਗੁਰੁ ਕੇ ਪਰਵਾਰੇ। ਬ੍ਰਹਮ ਲੋਕ ਮਹਿ ਬ੍ਰਹਮਾ ਜੈਸੇ।ਸੁਰਗਨ ਸਹਤ ਬਿਰਾਜਹਿੰ ਤੈਸੇ॥੩੨॥ਨਾਰ ਨਾਗਰੀ ਕੋਕਿਲ ਬੈਨੀ।ਗਾਵਹਿੰ ਗੀਤਿ ਪ੍ਰਫੁੱਲਿਤ ਨੈਨੀ।ਇਕ ਬੈਠੀ ਢਿਗ ਢੋਲ ਬਜਾਵੈਂ।

---

[1]ਜਾਵਲਾਂ ਦਾ ਥਾਲ। [2]ਧਾਰਨ ਕੀਤਾ ਭਾਵ ਰਚਿਆ ਹੈ । [3]ਜਾਣੀਦਾ ਹੈ । [4]ਮੱਘਰ ਸਪਤਮੀ ਚਾਨਣੇ ਪੱਖ ਦੀ। [5]ਲਗਨ ਦਾ। [6]ਬੁੱਲ੍ਹਾਂ ਵਿਚ ਹੱਸਕੇ। [7]ਹੋਰ। [8]ਬਾਣੀਏਂ ਭਾਵ ਵਿਹਾਰੀ ਲੋਕ। [9]ਜਾਵੇ-ਫੇ,ਛੱਟੀ [10]ਤੁਤੀਆਂ। [11]ਮਾਨੋਂ ਚਾਂਦਨੀ ਸਮੇਟ ਕਰਕੇ ਲਿਆਂਦੀ ਹੈ। *ਪਾ—ਬਥ

ਮੰਗਲ ਗੀਤ ਸਨਾਇ ਸੁਨਾਵੈਂ*॥੩੩॥ਇਕਿ ਨਾਚਤਿ ਹੈਂ ਪਾਇ ਭਵਾਲੀ। ਬਿਹਸਿ ਬਜਾਵਤਿ ਹੈਂ ਇਕ ਤਾਲੀ[1]। ਰੁਣ ਰੁਣਾਟ ਭੂਖਨਿ ਝੁਨਕਾਰੇ। ਭਰੀ ਹਰਖ ਨਿਜ ਅੰਗ ਉਸਾਰੈਂ[2]॥੩੪॥ਇਮ ਘਰ ਵਹਿਰ ਅਨੰਦਬਿਸਾਲਾ। ਮਿਲੇ ਲੋਕ ਸ਼੍ਰੀ ਗੁਰੁ ਢਿਗ ਜਾਲਾ। ਬੈਠੇ ਕਿਤਿਕ ਭੀਰ ਬਡ ਹੋਈ। ਚਹੁੰਦਿਸ਼ਿ ਖਰੇ ਭਏ ਥਿਰ ਕੋਈ॥੩੫॥ਸਭਿ ਹੀ ਕਰਤਿ ਮਨੋਰਥ ਜੀਕਾ। ਹੇਰਹਿਂ ਹਰਿ ਗੋਵਿੰਦ ਹੁਇ ਟੀਕਾ।ਬਾਸਨਿ ਭਰੇ ਮੋਦਕਨਿ ਕੇਰੇ[3]। ਲਜਾਇ ਲਜਾਇ ਕਰਿ ਧਰਹਿਂ ਘਨੇਰੇ॥੩੬॥ਅਸ ਉਤਸਵ ਹੋਵਤਿ ਸਮੁਦਾਏਦਿਜ ਨਾਉ ਤਿਸ ਥਲ ਚਲਿ ਆਏ।ਦੇਖਿ ਸਭਾ ਕੋ ਹਰਖ ਧਰੰਤੇ।ਆਸ਼ਿਖਬਾਦ[4] ਬਿਲੰਦ ਭਨੰਤੇ॥੩੭॥ਸ਼੍ਰੀ ਸਤਿਗੁਰੁ ਅਰਜਨ ਜੀ ਦੇਖਿ।ਬੈਠਾਰੇ ਸਨਮਾਨ ਵਿਸ਼ੇਖਿ।ਪੁਰਨੋ ਚੌਂਕ ਗਣਕ ਨੇ ਭਏ।ਗਣਪਤਿ ਗ੍ਰਹ ਥਾਪਨਿ ਕਰਿ ਸਏ† ॥੩੮॥ਚੰਦਨ ਕੀ ਚੌਂਕੀ ਮੰਗਵਾਇ।ਸਭਿ ਮਹਿ ਗੁਰੁ ਢਿਗ ਦਈਡ ਸਾਇ। ਲੌਕਿਕ ਬੈਦਕ ਰੀਤਿ ਬਛੇਰੀ‡। ਦਿਜ ਕਹਿ ਕਰਿਵਾਇਸਿ ਤਿਸ

---

[1]ਤਾੜੀਆਂ। [2]ਉਭਾਰਦੀਆਂ ਹਨ। [3]ਲੱਡੂਆਂ ਦੇ। [4]ਅਸ਼ੀਰਵਾਦ।

*ਡੂੰਮਣੀਆਂ ਆਦਿਕਾਂ ਦੇ ਗਾਣੇ ਬਜਾਣੇ ਬੀ ਕਵਿ ਜੀ ਅਪਣੇ ਸਮੇਂ ਦੇ ਸਿੱਖ ਰਾਜਸੀ ਘਰਾਣਿਆਂ ਵਾਲੇ ਸਤਿਗੁਰ ਦੇ ਦਰਬਾਰ ਵਿੱਚ ਖ਼ਯਾਲ ਕਰ ਰਹੇ ਹਨ। ਪਰ ਉਹ ਸਮਾਂ ਹੋਰ ਸੀ ਤੇ ਤਦੋਂ ਦੇ ਆਨੰਦ ਹੋਰ ਸਨ। ਇਹ ਬਾਤਾਂ ਸਹੀ ਨਹੀਂ। ਇਹ ਤਸਵੀਰ ਸਿੱਖ ਰਾਜ ਵਿਚ ਅੰਨਜਮਤਿ ਰੀਤਾਂ ਦੇ ਪ੍ਰਵੇਸ਼ ਦੇ ਸਮੇਂ ਦੀ ਹੈ, ਸਤਿਗੁਰ ਦੇ ਸਮੇਂ ਦੀ ਨਹੀਂ। ਸਤਿਗੁਰੂ ਜੀ ਦੇ ਸਮੇਂ ਪੁਰਾਣੇ ਰੀਤਾਂ ਦੇ ਤਿਆਗ ਤੇ ਗੁਰਬਾਣੀ ਦਾ ਪ੍ਰਚਾਰ ਸੀ, ਇਸੇ ਲਈ ਘੋੜੀਆਂ ਆਦਿ ਸਿਰਲੇਖ ਲਿਖਕੇ ਸਤਿਗੁਰੂ ਜੀ ਆਪ ਗੁਰਬਾਣੀ ਰਚਦੇ ਤੇ ਪ੍ਰਚਾਰਦੇ ਸਨ।

†ਗੁਰੂ ਜੀ ਇੱਕ ਅਕਾਲ ਦੇ ਉਪਾਸਕ ਸਨਗੇ। ਉਹ ਹੋਰਸ ਦੀ ਪੂਜਾ ਕਦੇ ਨਹੀਂ ਸੋ ਕਰਦੇ ਜਥਾ:—'ਬੀਜਉ ਸੂਝੈ ਕੋ ਨਹੀ ਬਹੈ ਦੁਲੀਚਾ ਪਾਇ' ॥ ਪੁਨਾ—'ਏਕੋ ਜਪਿ ਏਕੋ ਸਾਲਾਹਿ' ॥ ਏ ਕਹਿਣ ਵਾਲੇ ਸਾਹਮਣੇ ਗਨੇਸ਼ ਥਾਪਨਾਂ ਕਹਿਣਾ ਕਵਿ ਉਕਤੀ ਮਾਤ੍ਰ ਹੈ। ਤਥਾ 'ਏਕ ਨਾਮ ਕੋ ਬੀਓ ਪੁਜਾਰੀ' ॥ ਪੁਨਾ:—'ਨਾਨਕ ਪੂਜੇ ਹਰਿ ਹਰਿ ਦੇਵਾ' ॥ ਪੁਨਾ:—'ਸੋਨ ਸਭੇ ਸੁਭ ਦਾਰ ਨਿਛੋਵਨਿ ਨੌ ਗ੍ਰੋਹ ਆਨਿਕੈ ਕੀਨਿ ਨਮੋ।' [ਰਾ ੫ ਅੰ; ੪ ਅੰਕ ੨੭] ਜਦ ਛੇਵੇਂ ਗੁਰਾਂ ਦੇ ਅਵਤਾਰ ਸਮੇਂ ਸਿੱਖਾਂ ਵਾਂਗ ਨਛਤ੍ਰਾਂ ਤੇ ਨੌਂ ਗ੍ਰਹਾਂ ਨੇ ਆਕੇ ਮੱਥਾ ਟੇਕਿਆ ਸੀ ਤਾਂ ਹੁਣ ਵਿਆਹ ਸਮੇਂ ਓਹ ਪੂਜਾ ਕਰਾਉਣ ਵਾਲੇ ਪੂਜਾਯੋਗ ਕੀਕੂੰ ਹੋਗਏ? ਤਾਂਤੇ ਏਹ ਲੇਖ ਜਾਂ ਅਖੇਪਕ ਹਨ ਯਾ ਕਵਿ ਜੀ ਤੋਂ ਕਿਸੇ ਹੋਰ ਅਸਰ ਯਾ ਦਬਾਉ ਨੇ ਲਿਖਵਾਏ ਹਨ, ਹਰ ਹਾਲਾ ਇਹ ਗੁਰਮਤ ਅਨਕੂਲ ਨਹੀਂ ਹਨ। ‡ਦੇਖੋ ਇਸੇ ਅੰਸੂ ਦੇ ਅੰਕ ੨੦ ਦੀ ਹੇਠਲੀ ਟੂਕ।

ਬੋਰੀ॥੩੯॥ਦੋਹਰਾ॥ 'ਕਰਿਹੁ ਹਕਾਰਨਿ ਇਹ ਸਮੈਂ ਸ਼੍ਰੀ ਹਰਿਗੋਵਿੰਦ ਚੰਦ'। ਇਮ ਕਹਿ ਕਰਿ ਦਿਜ ਗਣਕ ਤਬਿ ਪਠਨੋ ਦਾਸ ਮਤਿਵੰਦ॥੪੦॥ਬਸਨ ਬਿਭੂਖਨ ਪਹਿਰਤੋ ਕਰਿ ਸ਼ਨਾਨ ਜਿਸ ਥਾਨ। ਤਹਾਂ ਜਾਇ ਕਰਿ ਕਹਤਿ ਭਾ 'ਚਲਹੁ ਆਪਿ ਸੁਖਦਾਨਿ!' ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸਗਾਈ ਕੋ' ਪ੍ਰਸੰਗ ਨਾਮ ਚਤੁਰਥੋ ਅੰਸੂ ॥ ੪ ॥

੫. [ਸ੍ਰੰਗਤਿ ਦੀ ਅਰਦਾਸ ਪੁੱਜੀ। ਸਗਾਈ ਮੋੜ ਦਿੱਤੀ]।

ਦੋਹਰਾ॥ਰੰਗਾ ਰਿਦੇ ਅਨੰਦ ਕਰਿ ਨੰਦਨ ਹਰਿ ਗੋਵਿੰਦ। ਬਸਨ ਬਿਭੂਖਨ ਮੋਲ ਬਹੁ ਪਹਿਰਾਵਤਿ ਸੁਖਕੰਦ॥੧॥ਸ੍ਰੈਯਾਛੰਦ॥ਸੁਖਮ ਬਸਤ੍ਰ ਗਰੇ ਮੈਂ ਜਾਮਾ ਜਿਸਕੇ ਬੀਚ ਦਿਪਤਿ ਤਨ ਚਾਰੁ। ਚੀਰਾ ਰਕਤ ਸੁਹਾਵਤਿ ਸਿਰ ਪਰਿ ਜ਼ਰੀਦਾਰੁਹੈ ਸ਼ੋਭ ਅਪਾਰ*।ਪਰਨੋ ਸਿਕੰਧਨਿ ਪਰ ਦੁਕੂਲ[1] ਸ਼ੁਭ ਦਮਕਤਿ ਗੋਟਾ ਜੁਤਿ ਬਿਸਤਾਰੁ। ਹੀਰੇ ਚੀਰੇ ਕੋਰਦਾਰ ਬਰ ਜਰੇ ਜਵਾਹਰਿ ਜਿਗਾ ਮਝਾਰ॥ ੨ ॥ ਕੁੰਡਲ ਡੋਲ ਕਪੋਲਨਿ ਉਪਰਿ ਮੁਕਤਾ ਗੋਲਿ ਜਿ ਮੋਲਿ ਬਿਸਾਲ। ਤਿਮ ਮੋਤਨਿ ਕੀ ਮਾਲ ਗਰੇ ਮਹਿੰ ਉੱਜਲ ਦਮਕਤਿ ਹੈ ਦੁਤਿ ਜਾਲ। ਕੰਚਨ ਕੇ ਅੰਗਦ ਅਰੁ ਕੰਕਨ ਜ਼ੇਬ ਜਥਰ ਤੇ ਜਟਤਿ ਉਜਾਲ। ਛਾਪ ਛਲਾਘਨਿ ਤੇ ਛਬਿ ਛਾਕਤਿ[2] ਸਰਬ ਸਰਾਹਤਿ ਹੇਰਤਿ ਬਾਲ[3] ॥੩॥ ਨਿਜ ਕਰ ਤੇ ਲੇ ਜਨਨੀ ਅੰਜਨ ਆਂਜੇ[4] ਕਮਲ ਪੱਤ੍ਰ ਸਮ ਨੈਨ। ਰਾਈ ਲਵਨ ਵਾਰਤੀ ਉਪਰ ਭਰਤਿ ਰਿਦੇ ਕਿਸਛੀਠ ਲਗੈ ਨ†।ਪਿਖਤ ਅਨੰਦ

---

[1]ਦੁਪੱਟਾ। [2]ਫਬ ਰਹੀ ਹੈ। [3]ਬਾਲਕ ਰੂਪ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਨੂੰ ਦੇਖਕੇ ਸਲਾਹੁੰਦੇ ਹਨ ਸਾਰੇ। [4]ਸੁਰਮਾਂ ਪਾਇਆ। *ਪਾ:—ਦੁਸ਼ਾ ਛੋਰ ਉਦਾਰ।

†ਕਵਿਤਾ ਵਿੱਚ ਸਮਾਂ ਬੰਨ੍ਹਣ ਲਈ ਸਾਰੇ ਅੰਗ ਪੂਰੇ ਹੋ ਰਹੇ ਹਨ, ਅਸਲੀਅਤ ਇਹ ਹੈ ਕਿ ਮਾਤਾ ਰੰਗਾ ਜੀ ਨਾ ਭਰਨ ਵਾਲੇ ਸਨ, ਨਾਂ ਭਰਮਾਂ ਵਿੱਚ ਫਸੇ ਸਨ, ਉਹ ਤਾਂ ਨਾਮ ਦੇ ਪ੍ਰੇਮੀ ਤੇ ਪਤੀ ਵਿੱਚ ਪਰਮੇਸ਼ੁਰ ਜੀ ਨੂੰ ਦੇਖਣ ਵਾਲੇ ਸਨ। ਖੁਸ਼ਾਮਦੀ ਟਹਿਲਣਾਂ ਤੇ ਫੁਸਲਾਣ ਵਾਲੇ ਬ੍ਰਾਹਮਨਾਂ ਦੀਆਂ ਭਰਮਾਈਆਂ ਸਿੱਖ ਰਾਜ ਘਰਾਣਿਆਂ ਦੀਆਂ ਇਸਤ੍ਰੀਆਂ ਦਾ ਰੂਪਕ ਇਹ ਠੀਕ ਹੈ। ਕਵਿ ਜੀ ਦੇ ਸਮੇਂ ਸਿੱਖਾਂ ਵਿੱਚ ਐਸ਼ੁਰਜ ਪ੍ਰੇਮੀ ਹੁੰਦੇ ਜਾਣ ਕਰਕੇ ਸਹਿਜੇ ਸਹਿਜੇ ਤੇ ਬੇ-ਮਲੂਮੀ ਗਿਰਾਉ ਦੀ ਗਰਦਸ਼ ਘਰਾਂ ਵਿੱਚ ਵੜ ਰਹੀ ਸੀ। ਅਸਲ ਜੋ ਗੁਰੂ ਜੀ ਦੇ ਸਮੇਂ ਵਰਤਿਆ ਹੈ ਓਹ ਗੁਰਬਾਣੀ ਵਿੱਚ ਸਪਸ਼ਟ ਲਿਖਿਆ ਹੈ 'ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਰੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ' [ਬਿਲਾ: ਮ: ੫]॥ ਗੁਰੂ ਅਰਜਨ ਦੇਵ ਜੀ ਦੇ ਇਸ ਸਪਸ਼ਟ ਉਪਦੇਸ਼ ਦੇ ਸਾਹਮਣੇ ਕਦੇ ਮਾਤਾ ਜੀ ਨਜ਼ਰਾਂ ਟਪਾਰਾਂ ਤੋਂ ਨਹੀਂ ਸਨ ਭਰ ਸਕਦੇ।

ਬਿਲੰਦ ਰਿਦੈ ਲਹਿ,ਇਮਿ ਸੁ ਜਾਇ* ਤ੍ਰਿਯ ਜੁਤ ਬਿਚ ਐਨ। ਕਰੇ ਸੰਗ ਦਾਸਨਿ ਲੈ ਗਮਨੇ ਜਹਾਂ ਸਭਾ ਸਤਿਗੁਰੁ ਸੁਖ ਦੈਨ ॥ ੪ ॥ ਸ਼੍ਰੀ ਅਰਜਨ ਬਿਨ ਉਠੇ ਸਰਬ ਹੀ ਹੇਰਿ ਪ੍ਰਤਾਪ ਨ ਬੈਠਨੋ ਜਾਇ। ਹਾਥ ਜੋਰਿ ਕਰਿ ਬੰਦਨ ਠਾਨਹਿੰ ਚਹੁੰਦਿਸ਼ਿ ਤੇ ਦੇਖਤਿ ਹਰਖਾਇੰ। ਪਿਤ ਕੋ ਨਮੋ ਕੀਨਿ ਭੇ ਠਾਂਢੇ ਦਿਜਬਰ ਨੇ ਕਹਿ ਲਏ ਬਿਠਾਇ। ਚੌਂਕੀ ਪਰ ਸ਼ੋਭਤਿ ਇਮ ਲਖਿਯਤਿ ਸੁਰ ਸਮੁਦਾਇ ਸਹਤ ਸੁਰਰਾਇ ॥ ੫ ॥ ਰੂਪ ਬਿਲੋਕਤਿ ਦੇਤਿ ਆਸ਼ਿਖਾ 'ਜੁਗ ਜੁਗ ਜਿਵਹੁ ਗੁਰੂ ਕੋ ਨੰਦ। ਇਹ ਉਤਸਵ ਹਮ ਹੇਰਨਿ ਕਰਿਹੈਂ ਬਹੁਰ ਬਨਾਹ ਕੋ ਹੋਹਿ ਬਿਲੰਦਾ ਸ਼ਾਹੁ ਦਿਵਾਨ ਧਨੀ ਹੁਇ ਅਤਿਸ਼ੈ, ਇਤ ਸਤਿਗੁਰ ਕੋ ਘਰ ਧਨਵੰਦ। ਮੰਗਲ ਹੋਹਿੰ ਬ੍ਰਿੰਦ ਨਰ ਸੁਖ ਲਹਿੰ ਭਯੋ ਮੇਲਿ ਸਮ ਕੋ ਅਬਿ ਦੁੰਦ'[1]॥੬॥ਪਾਂਧੇ ਤਬਿਅਭਿਖੇਕ[2]ਕਰਾਯਹੁ ਪੂਰਬ ਗਨਪਤਿ ਕੋ ਕਰਿ ਮਾਨਿ[3]।ਅਪਰ ਗ੍ਰਹਨਿ ਕੋ ਕਰਿ ਅਭਿਸੇਚਨਿ[4]† ਭਰੀ ਭੀਰ ਮਾਨਵ ਗਨ ਆਨਿ। ਸਤਿਗੁਰੁ ਮੁਖ ਦਿਸ਼ਿ ਨਯਨ ਲਗਾਏ ਦਰਸ਼ਨ ਕਰਤਿ ਹਰਖ ਉਰ ਠਾਨਿ। ਕੋ ਬੈਠੇ ਕੋ ਖਰੇ ਤਹਾਂ ਮਿਲਿ ਨਰ ਕੋ ਅਨਗਨ ਥੋਰਿਯ ਥਾਨ ॥ ੭ ॥ ਇਤਨੇ ਮਹਿੰ ਦਿੱਲੀ ਤੇ ਸੰਗਤ ਪਠਨੋ ਦੂਤ ਆਯੋ ਬਹੁ ਚਾਲ। ਸ਼੍ਰੀ ਅਰਜਨ ਕੇ ਨਿਕਟ ਪਹੁੰਚਨੋ ਹਾਥ ਜੋਰਿ ਕਰਿ ਨੰਮ੍ਰੀ ਭਾਲ। 'ਮਹਾਰਾਜ ਅਰਦਾਸ ਏਕ ਹੈ ਮੈਂ ਲਜਾਯਹੁ ਅਬਿ ਲੇਹੁ ਸੰਭਾਲਿ। ਹੋਇ ਇਕੰਤ ਬ੍ਰਿਤੰਤ ਲਖੀਜੈ ਪੁਨ ਕੀਜਹਿ ਜੋ ਕਾਜ ਬਿਸਾਲ ॥ ੮ ॥ ਤੁਰਨ ਹੇਰਹੁ, ਦੇਰਿ ਨ ਠਾਨਹੁ, ਸਗਨ ਬਾਤਿ ਕਰੀਅਹਿ ਪਸ਼ਚਾਤਿ[1]। ਸੁਨਤਿ ਉਠੇ ਸਤਿਗੁਰ ਤਿਸ ਛਿਨ ਮਹਿੰ, ਬੈਠਨੋ ਸਿੱਖ ਏਕ, ਸਭਿ ਗਮਾਤ[5]।ਭੂਤ ਭਵਿੱਖਨਤਿ ਥਰਤਹਿ ਜਾਨਤਿ ਬੇਪਰਵਾਹੁ ਸਦਾ ਚਿਤ ਸ਼ਾਂਤਿ। ਮਗਨ ਰਹੈ ਗੁਰੁ ਸ਼ਬਦ ਬਿਖੈ ਨਿਤ ਮਨ ਗੁਰੁ ਚਰਨ ਬਿਖੈ ਦਿਨ ਰਾਤਿ॥੯॥ਉਠਤਿ ਦੇਖਿ ਕਰਿ ਬੋਲਨੋ ਗੁਰੁ ਸੋਂ, 'ਛਪੀ ਨ ਰਹੈ ਪ੍ਰਭੂ ਇਹ ਬਾਤਿ। ਸ਼ਰਧਾ ਹੀਨ ਹੰਕਾਰਿ ਪਾਤਕੀ ਤਿਸ ਕੀ ਸੁਤਾ ਨ ਲਿਹੁ ਹਿਤ ਭਾਤ।ਟੱਕਰ ਹਤਹਿਚੁਬਾਰੇ ਸੋਂ ਨਿਤ ਮੋਰੀ ਮਹਿੰਮਰਿ ਹੈ ਪਛੁਤਾਤਿ[6] । ਜਿਸੇ ਛਪਾਯਹੁ ਚਾਹਤਿ ਹੋ ਅਬਿ ਸੋ ਬਿਦਤਹਿ ਸਭਿ ਮਹਿੰ ਭਲਿ ਭਾਂਤਿ ॥੧੦॥ ਕੂਕਰ ਕੂਕਤਿ ਕੀ ਸਮ ਪਾਪੀ[7] ਗਜਰਾਜਨਿ ਗੁਰੁ ਕਮੀ ਨ ਹੋਇ।

[1]ਦੁਹਾਂ ਇਕੋ ਜਿਹਾਂ ਦਾ ਮੇਲ ਹੋਇਆ ਹੈ। [2]ਪੂਜਨ ਕਰਾਯਾ। [3]ਮਨਾਕੇ। [4]ਪੂਜਨ । [5]ਜੋ ਸਭ ਜਾਣਦਾ ਸੀ। [6]ਪਸਚਾਤਾਪ ਕਰਕੇ। [7]ਕੱਤੇ ਦੇ ਵਾਂਙ ਪਾਪੀ ਕੂਕਦਾ ਹੈ।

*ਪਾ:—ਸੋ ਜਾਇ। †ਦੇਖੋ ਪਿਛਲੇ ਅੰਸੂ ਦੇ ਅੰਕ ੩੮ ਦੀ ਹੇਠਲੀ ਟੂਕ।

ਸਾਕਤਿ ਸੈਗ ਨ ਬਨਿ ਹੈ ਤੁਮ ਸੋਂ, ਇਮ ਬਿਚਾਰ ਕਰਿ ਤਜਾਗਹੁ ਸੋਇ'। ਸੁਨਤਿ ਲੋਕ ਰਿਸ ਕਰਿ ਤਿਸ ਹਟਕਤਿ 'ਚੁਪ੍ਰਨਿ ਰਹੋ ਕਹੁ ਨ ਬਚ ਕੋਇ। ਅਤਿ ਸ਼ਾਦੀ ਮਹਿੰ ਬਿਖ ਸਮ ਕਹਿਬੋ ਉਚਿਤ ਨ ਤੋਹਿ ਲੈਹੁ ਅਵਿ-ਲੋਇ'॥੧੧॥ਅੰਤਰਿ ਜਾਮੀ ਸ਼੍ਰੀਅਰਜਨ ਤਬਿ ਉਚੋ ਕਰਨੋ ਹਾਥ ਅਰਬਿੰਦ। 'ਧੀਰਜ ਧਰਹੁ ਕਰਹਿ ਹਮ ਐਸੇ ਬੈਠੇ ਗਾਵਹੁ ਗੁਨ ਗੋਬਿੰਦ'। ਹੁਇ ਇਕੰਤ ਬਿਰਤੰਤ ਪਢਨੋ ਸਭਿ ਲਖੀ ਖੁਟਾਈ ਕੀਨਿ ਜੁਮੰਦ।'ਸਭਿ ਸੰਗਤਿ ਕੋ ਇਹੀ ਮਨੋਰਥ ਨਹਿੰ ਨਾਤਾ ਲੀਜਹਿ ਜਗਬੰਦ !' ॥੧੨॥ ਪਠਿ ਅਰ-ਦਾਸ ਸਭਾ ਮਹਿੰ ਆਏ ਹੇਰਿ ਉਠੇ ਮਾਨਵ ਸਮੁਦਾਇ। ਨਿਜ ਗਾਦੀ ਪਰ ਬੈਠਿ ਬਿਰਾਜੇ ਜਗਤ ਗੁਰੂ ਸਿੱਖਨਨਿ ਸੁਖਦਾਇ। ਮਹਾਂਦੇਵ ਆਦਿਕ ਸੋਂ ਬੂਝਨੋ 'ਖੱਤ੍ਰੀ ਦੁਸ਼ਟ ਹੰਕਾਰ ਬਧਾਇ। ਬੋਲ ਬਿਗਾਰ ਬਿਸਾਲ ਭਯੋ ਬਹੁ ਨਹਿੰ ਨਾਤੋ ਲੈਨੋ ਬਨਿ ਆਇ' ॥੧੩ ॥ ਮਹਾਂਦੇਵ, ਬ੍ਰਿਧ[1], ਸਾਲ੍ਹੋ ਆਦਿਕ ਸਭਿਨਿ ਸਲਾਹ ਦਈ ਤਿਸ ਭਾਇ। 'ਰਾਵਰ ਜਾਨਤਿ ਮੁਹ ਗੁਮਾਨੀ ਤਿਹ ਸਬੰਧ ਨੀਕੋ ਨ ਸੁਹਾਇ'। ਗ੍ਰੰਥ ਅਭਿਖੇਕਤਿ ਬੋਲਨੋ ਪਾਂਧਾ[2]ਸੁੰਦਰ ਸਮੋ ਨ ਇਹ ਬਿਤ ਜਾਇ। ਤਿਲਕ ਕਰਾਵਹੁ ਅਬਿ ਨਿਜ ਸੁਤ ਕੋ ਬਨਹਿ ਸਬੰਧ ਬਿਘਨ ਬਿਨਸਾਇ[3] ॥੧੪॥ ਦਿਹੁ ਆਇਸੁ ਦਿਜ ਕਰਹਿ ਸਗੁਨ ਕੋ ਸਭਿ ਕੀ ਲਾਲਸ ਪੂਰੀ ਹੋਇ'।ਭਏ ਬਿਰੁਖ[3] ਸ਼੍ਰੀ ਅਰਜਨ ਬੋਲੇ'ਤਿਸਕੀ ਸਮਤਾ ਹਮੈਂ ਨ ਜੋਇ। ਲੈਬੋ ਉਚਿਤ ਨਹੀਂ ਇਹ ਨਾਤਾ ਜਾਤਿ ਦਰਬ ਹੰਕਾਰੀ ਸੋਇ। ਉਚੋ ਬਨਨੋ ਚੁਬਾਰਾ ਮਦ ਤੇ ਚਹੁੰਦਿਸ਼ਿ ਤੇ ਦੁਖ ਦੇ ਸਭਿ ਕੋਇ ॥ ੧੫॥ ਜੋ ਉਚੋ ਤਿਹ ਗਿਰਬੇ ਕੋ ਡਰੁ, ਪਰਹਿ ਗਾਜ ਜਰ ਰਹੈ ਨ ਜਾਇ[4]। ਹਮ ਸਮ ਹਮ ਕੋ ਆਨਿ ਮਿਲਹਿ ਕੋ, ਬਨਹੁ ਚੁਬਾਰਾ ਭਾਲ ਭਨਾਇ[5]। ਸਤਿਗੁਰੁ ਕੋ ਘਰ ਮਾਨ ਨਿਮਾਨਿਨਿ ਮਾਨੀ ਜਥਿਕਥਿਲਹੈਸਜਾਇਨੰਮ੍ਰਿ ਹੋਇ ਨੰਮ੍ਰਨਿ ਸੋਂ ਮਿਲਿ ਹੈ,ਦੁਹਿ ਦਿਸ਼ਿ ਰਸ ਰਹਿ,ਪ੍ਰਮੁਦ[6]ਉਪਾਇ'॥੧੬॥ ਸਤਿਗੁਰੁ ਗਿਰਾ ਜ੍ਵਾਲ' ਸੀ ਨਿਕਸੀ ਸਫਲ ਸਤੇਜ[7] ਪ੍ਰਕਾਸ਼ ਬਿਸਾਲ। ਨਰ ਨਾਰਨਿ ਕੋ ਹਰਖ ਸੁ ਕਾਨਨ[8] ਸੁਨਤਿ ਦਿਯੋ ਇਕ ਛਿਨ ਮਹਿੰਜਾਲ। ਰਿਦੇ ਬਿਸਮ–ਇਹ ਭਈ ਕਹਾਂ ਗਤਿ ! ਕਸ਼ਾ ਕਰਤੇ ਕਸ਼ਾ ਬਰਤੀਚਾਲ! ਕਮਲ ਬਾਟਿਕਾ[10] ਹੁਤੇ ਲਗਾਵਤਿ ਉਦੈ ਕੰਟਕਾ ਬਿਗੇ ਸਡਾਲ[11]॥੧੭॥

[1]ਬਾਬਾ ਬੁੱਢਾ। [2]ਨਾਸ਼ ਹੋ ਜਾਣਗੀ। [3]ਬੇਪ੍ਰਵਾਹ। [4]ਬਿਜਲੀ ਪਿਆਂ ਉਹ ਸੜਨੋ ਬਚ ਨਹੀਂ ਸਕਦਾ। (ਅ) ਉਸਦੀ ਜੜ੍ਹ ਨਾ ਰਹੇਗੀ। [5]ਮੁੱਢਾ ਭੁਨਾਵੇ। [6]ਅਨੰਦ। [7]ਅਗਨੀ। [8]ਸਹਤ ਤੇਜ ਵੇ। [9]ਖੁਸ਼ੀ ਰੂਪੀ ਬਨ। [10]ਕਮਲਾਂ ਦੀ ਬਗੀਚੀ। [11]ਕੰਡਮਾਲੀ (ਬੂਟੀ) ਡਾਲੀਆਂ ਸਣੇ ਉੱਗ ਪਈ।

ਉਗਵਨਿ ਲਗੀ ਅਨੰਦ ਬੋਲਿ ਇਹ ਕਿਸਗਜ ਨੇ ਮਰਦੀ[1] ਭਤਕਾਲ !-
ਸਭਿ ਇਸਤ੍ਰਿਨਿ ਕੋ ਭਯੋ ਭੰਗ ਮਨ,ਤਜਿ ਗਾਵਨਿ ਚਹਿ ਸੁਨਨੋ ਉਤਾਲ।
ਬਾਦਤ ਬਜਤਿ ਥਿਰੈ ਇਕ ਬਾਰੀ ਕੋ ਬੂਝਤਿ ਕੋ ਭਾਖਤਿ ਹਾਲ। 'ਸ਼ਾਹੁ
ਦਿਵਾਨ ਦਰਪ ਕੋ ਉਰ ਧਰਿ ਗੁਰੁ ਲਘੁ[2]ਕਹਿ ਨਿਜ ਬਨਨੋ ਬਿਸਾਲ ॥੧੯॥
ਅਬਿ ਸੁਧਿ ਪਾਇ ਬਿਰਖ[3] ਗੁਰੁ ਹੋਏ,ਨਹਿ ਨਾਤਾ ਤਿਹ ਸੁਤਾ ਮਨੈਤਿਹਰੋ
ਬੈਠਿ ਲਾਗੀ ਚਿਤ ਚਿੰਤਾ ਇਮ ਕੁਸ੍ਰੁਤ[4] ਬਰਤਨੋ ਦੁਖਵੰਤਿ'। ਬਿਸਮੇ ਨਰ
ਨਾਰੀ ਤਜਿ ਹਰਖਨਿ ਚੰਦ੍ਰੁ ਕੋ ਸਭਿ ਖੋਟ ਭਨੰਤਿ। 'ਕਾਰਣ ਕਰਣ ਗੁਰੂ
ਸਮਦੱਥੰ ਇਨ ਕੀ ਸਮਤਾ ਕੁਤੋ[5] ਚਹੀਤਿ ॥੧੯॥ ਗਰਬ ਕਹਾਂ ਇਨ ਆਗੇ
ਤ੍ਰਿਸਿ ਕੋ, ਕਹੇ ਬਾਕ[6] ਸੁਖ ਦੁਖ ਨਰ ਪਾਇ। ਪਾਤਸ਼ਾਹ ਕੋ ਰੈਕ ਕਰਹਿੰ
ਦ੍ਰੁਤਿ' ਰੈਕ ਸ਼ਾਹ ਕੀ ਪਦਵੀ ਪਾਇ। ਅਜ਼ਮਤਿ ਅਜਰ ਜਰੀ ਉਰ ਅੰਤਰ
ਨੱਹਿੰ ਕਾਹੂ ਸੋਂ ਕਰਹਿੰ ਲਖਾਇ। ਜਿਨ ਕੋ ਸੇਵਕ ਸਕਲ ਸ਼ਕਤਿ ਜੁਤਿ
ਜਿਮ ਚਾਹੈ ਤਿਮ ਲੋਤਿ ਬਨਾਇ ॥੨੦॥ ਸ਼੍ਰੀ ਨਾਨਕ ਕੋ ਮਹਾਂ ਪ੍ਰਤਾਪ ਜੁ
ਸੂਰਜ ਸਮ ਜਗ ਬਿਦਤਿ ਪ੍ਰਕਾਸ਼। ਚੰਦ੍ਰੁ ਪੋਚਕ[7] ਸੋ ਨਹਿੰ ਜਾਨਨੋ ਬੁੱਧ
ਬਿਲੋਚਨ ਮੰਦ ਮਹਾਂ ਮੁ। ਨਿਸ ਮਹਿੰ ਚਮਕ ਜੀਂਗਨਾ[8]ਜੈਸੇ ਰਵਿ ਕੋ ਨਿੰਦੈ
ਧਰਹਿ ਹੁਲਾਸ।ਤੈਸੇ ਜਾਨਿ ਪਰੈ ਸੋ ਮੂਰਖ ਚਾਹਿਸਿ ਅਪਨੋ ਕਰਨੋ ਬਿਨਾਸ਼[9]
॥੨੧॥ਇਮ ਚਰਚਾ ਲੋਕਨਿ ਮਹਿੰ ਬਿਥਰੀ ਦਿਜ ਲਾਗੀ ਨੇ ਕਹਨੋਸੁਨਾਇ
। 'ਸ਼੍ਰੀ ਗੁਰੁ ਤਜਹੁ ਕ੍ਰੋਧ ਤੁਮ ਸਜਾਨੇ ਜਿਸ ਕੀ ਸੁਤਾ ਆਪ ਕੇ ਆਇ।
ਕਹਾਂ ਹੰਕਾਰ ਕਰਹਿਗੋ ਤੁਮ ਸੋਂ ਕਰ ਜੋਰਹਿ ਅਰੁ ਸੀਸ ਨਿਵਾਇ। ਛਿਮਾ
ਕਰਾਵਹਿ ਊਚੇ ਜਾਨਹਿ ਪਿਤਾ ਸੁਤਾ[10] ਕੋ ਇਮ ਥਨਿ ਆਇ॥੨੨॥ ਕਿਤੋ
ਬਡੋ ਹੁਇ ਤਨੀਯਾਂਪਿਤ[11] ਜੋ,ਨੰਮ੍ਰਿ ਹੋਨਿ ਹੀ ਜਦਕਦ ਜਾਨਿਨਰ ਰੰਕਨਿ
ਕੇ ਕਹੇ ਨ ਹਟਿਯੇ ਨਾਤਾ ਲੇਹੁ ਬਡੇ ਸੋ ਥਾਨਿ। ਲਛਮੀ ਆਇ ਕਿਵਾਰ
ਨ ਦੀਜਹਿ ਰਿਦੇ ਅਨੰਦ ਧਰਿ ਲਿਹੁ ਸਨਮਾਨ। ਸ਼ਾਹ ਦਿਵਾਨ ਮਹਾਨ
ਧਨੀ ਸੋ ਉੱਤਮ ਜਾਤਿ ਇਤੇ ਗੁਨ ਮਾਨਿ'॥੨੩॥ਸ਼੍ਰੀਅਰਜਨ ਕਹਿੰ'ਤਿਸ
ਕੋ ਧਨ ਤੇ ਹਮ ਨਹਿੰ ਧਨੀ ਬਨਹਿੰ ਕਿਸ ਭਾਇ। ਚੰਦ੍ਰੁ ਕੋ ਸਮ ਹੋਇ ਸੁ
ਲੈਹੋ ਖੋਜਹੁ ਜਗ ਮਹਿੰ ਦੇਹੁ ਪਠਾਇ। ਹਮੈਂ ਗਰੀਬ ਆਨ ਕੋ ਮਿਲਿ ਹੈ

---

[1]ਮਲ ਦਿੱਤੀ। [2]ਗੁਰੂ ਜੀ ਨੂੰ ਛੋਟਾ। [3]ਮੁਖ ਮੋੜ ਲਿਆ। [4]ਬੁਰਾ ਕੰਮ। [5]ਕਿਵੇਂ ! [6](ਗੁਰੂ ਜੀ ਦੇ) ਬਚਨ ਕਹਿਆਂ। [7]ਛੋਤੀ। [8]ਉੱਲੂ। [9]ਟਿਟਾਹਣਾਂ। [10]ਪੁਤ੍ਰੀ ਦੇ ਪਿਤਾ ਨੂੰ। [11]ਧੀ ਦਾ ਪਿਉ।

ਜਿਸ ਮਹਿ ਹੋਹਿ ਨ ਗਰਬ ਬਲਾਇ[1]। ਮਿਲਿ ਸੁਖ ਪਾਵੈਂ ਨਿਤ ਹਰਖਾਵੈਂ ਜਹਿ ਹੈਕਾਰ ਨਹੀਂ ਦੁਖਦਾਇ'॥੨੪॥ ਦੋਹਰਾ॥ ਸਤਿਗੁਰੁ ਕੋ ਰੁਖ ਦੇਖਿ ਕੈ ਸਭਿ ਸੰਗਤਿ ਭਈ ਮੌਨ।–ਸਾਕਤ ਸੁਤਾ ਨ ਲੇਹਿੰਗੇ, ਨਹਿੰ ਸ਼ਰਧਾ ਗੁਰੁ ਭੌਨ–॥੨੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸਗਾਈ ਕੋ' ਪ੍ਰਸੰਗ ਬਰਨਨੰ ਨਾਮੁ ਪੰਚਮੋ ਅੰਸੂ ॥ ੫ ॥

੬. [ਦੋ ਸਗਾਈਆਂ ਕੱਠੀਆਂ ਹੋਣੀਆਂ]।

ਦੋਹਰਾ॥ ਕਹਨਿ ਸੁਨਨਿ ਬਹੁ ਭਬਿ ਭਯੋ ਠਹਿਰਨੋ ਸੰਤਿ ਮਤੰਤ। 'ਨਹਿੰ ਨਾਤਾ ਹਮ ਲੇਇ ਹੈਂ ਹੈਕਾਰੀ ਕੁਲਵੰਤ[2]'॥੧॥ ਚੌਪਈ॥ ਦਿਜ ਨਾਈ ਸੁਨਿ ਜੁਗਲ ਬਿਸੂਰਤਿ।ਜਨੁ ਚਿੰਤਾ ਇਹ ਧਾਰੀ ਮੂਰਤਿ। ਕਹਿ ਬਹੁ ਰਹੇ ਨਹੀਂ ਗੁਰੁ ਮਾਨੀ। ਕਹਿਬੋ ਸੰਗਤਿ ਕੋ ਪ੍ਰਿਯ ਜਾਨੀ[3]* ॥ ੨॥ ਜਬਿ ਸ਼੍ਰੀ ਅਰਜਨ ਏਵ ਉਚਾਰਾ। 'ਹਮਹਿ ਮਿਲਹਿ ਕੋ ਨਿਰਹੰਕਾਰਾ'। ਡੱਲੇ ਕੀ ਵਾਸੀ ਸਿਖ ਬੈਸੇ। ਸੁਨਨੋ ਬਖਾਨਨੋ ਸਤਿਗੁਰ ਜੈਸੋ॥੩॥ਸ਼੍ਰੀ ਗੁਰੁ ਅਮਰਦਾਸ ਕੋ ਪਾਸਿ। ਭਾਈ ਪਾਰੋ ਭਯੋ ਪ੍ਰਕਾਸ।ਜਨਮਨੋ ਤਿਸਕੋ ਬੈਸ ਮਝਾਰੇ।ਨਾਮ ਨਰਾਇਣ-ਦਾਸ ਉਚਾਰੇ॥੪॥ਕ੍ਰਿਪਾ ਦ੍ਰਿਸ਼ਟਿ ਸਿੱਖਨਿ ਦਿਸ਼ ਜਾਨੀ। ਨਿਜ ਮਨ ਮਹਿੰ ਗਿਨਤੀ ਭਬਿ ਠਾਨੀ।–ਸੁਤਾ ਸਪਤ ਸੰਮਤ ਕੀ ਮੇਰੀ। ਨਾਤਾ ਦੇਉਂ ਜਿ ਨਹਿੰ ਗੁਰੁ ਫੇਰੀ ॥੫॥ ਨਿਰਹੰਕਾਰ ਗਰੀਬ ਜਿ ਹੋਇਦੇ ਨਾਤਾ ਹਮ ਲੈਹੈਂ ਸੋਇ।ਇਮ ਸ਼੍ਰੀ ਗੁਰੁ ਨੇ ਬਾਕ ਬਖਾਨਾ। ਸਫਲਹਿ ਸੋਇ ਹੋਇ ਨਹਿੰ ਹਾਨਾ ॥੬॥ਕਹੌਂ ਅਬਹਿ ਬਿਚ ਸਕਲ ਸਮਾਜਾ।ਸ਼੍ਰੀ ਸਤਿਗੁਰੁ ਰਾਖਹਿ ਮਮ ਲਾਜਾ। ਇਸ ਜਗ ਮਹਿ ਤੌ ਅਹੈ ਸੁਹੇਲੀ[4]। ਬਿਚ ਪ੍ਰਲੋਕ ਕੇ ਰਖਨਿ ਦੁਹੇਲੀ ॥ ੭॥ ਰਾਖਹਿੰ ਤਹਾਂ ਸਹਾਇਕ[5] ਹੋਇ।ਬਿਦਤਿ ਬਾਤ ਕੁਛ ਛਪੀ ਨ ਸੋਇ।ਯਾਂ ਤੇ ਸਤਿਗੁਰੁ ਪਰ ਭਰਵਾਸਾ।ਪੂਰਨਿ ਕਰਹਿੰ ਸੋਹਿ ਮਨ ਆਸਾ ॥੮॥ ਭਾਈ ਪਾਰੋ ਕੋ ਬਰੁ ਭਯੋ।ਸ਼੍ਰੀ ਗੁਰੁ ਅਮਰਦਾਸ ਜੀ ਦਯੋ।'ਗੁਰੁ ਘਰ ਸੋਂ ਤੁਵ ਕੁਲ

---

[1]ਹੈਕਾਰ ਰੂਪੀ ਬਲਾਇ। [2]ਕੁਲ ਵਾਲੇ ਹੈਕਾਰੀ ਦਾ। [3]ਪਿਆਰਾ ਜਾਣਿਆਂ। [4](ਲੱਜਾ ਰਖਣੀ) ਸੁਖੱਲੀ ਹੈ। [5]ਮਦਦਗਾਰ। *ਦਿੱਲੀ ਦੀ ਸੰਗਤਾਂ ਦਾ ਲਿਖਿਆ, ਤੇ ਦੀਵਾਨ ਵਿਚ ਜੁੜੀ ਸੰਗਤ ਦਾ ਆਖਿਆ ਸਤਿਗੁਰ ਜੀ ਨੇ ਨਹੀਂ ਮੋੜਿਆ। ਜਾਣਦੇ ਸਨ ਕਿ ਇਕ ਰਾਜਸੀ ਆਦਮੀ ਨਾਲ ਵਿਗਾੜ ਸੁਖਦਾਈ ਨਹੀਂ ਪਰ ਮੋਈਆਂ ਸੁਰਤਾਂ ਵਿਚ ਜਾਨਾਂ ਪਾਉਣ ਵਾਲੇ, ਮਰਮਿਟੀ ਪ੍ਰਜਾ ਨੂੰ ਅਸੂਲ ਪ੍ਰਸਤੀ ਸਿਖਾਉਣ ਵਾਲੇ, ਸੰਗਤ ਨੂੰ ਸਨਮਾਨਣ ਵਾਲੇ ਸਤਿਗੁਰੂ ਨੇ ਸੰਗਤ ਦਾ ਕਿਹਾ ਪ੍ਰਵਾਨ ਕੀਤਾ ਤੇ ਕਿਸੇ ਤੋਖਲੇ ਤੇ ਭੈ ਤੋਂ ਭੈਭੀਤ ਨਹੀਂ ਹੋਏ।

ਕੋ ਨਾਤਾ। ਹੁਇ ਹੈ ਆਗੈ ਜਗ ਬੱਖਨਾਤਾ'॥੬॥ਸੋ ਅਬਿਸਮਾ ਆਨਿ ਕਰਿ ਹੋਵਾ॥ਔਚਕ ਹੀ ਮੰਡਲ[1]ਮਹਿੰ ਜੋਵਾ-ਇਤਮਾਦਿਕ ਬਹੁ ਰਿਦੇ ਬਿਚਾਰਾ। ਸਾਰ ਅਸਾਰ ਕਰਨੋ ਨਿਰਧਾਰਾ॥੧੦॥ ਖਰੋ ਭਯੋ ਜੋਰੇਜੁਗ ਹਾਥ।'ਹੇ ਪ੍ਰਭੁ ਮੁਝਕੋ ਲਖਹੁ ਅਨਾਥ।ਪਾਰੋ ਬੰਸ ਬਿਖੈ ਜਨਮਯੋ।ਛੱਲੇ ਕੀ ਵਾਸੀ ਮੈਂ ਥਿਯੋ ॥੧੧॥ ਸ਼ੁਭ ਖੱਤ੍ਰੀ ਹੌਂ ਦਾਸ ਤੁਮਾਰਾ।ਮੁਝ ਨਿਕੇਤ ਨਹਿੰ ਦਰਬ ਉਦਾਰਾ। ਬਡਜਨੋਂ ਸਹਤ ਹਮ ਗੁਰ ਸ਼ਰਨਾਈ। ਮਮ ਪੁੱਤ੍ਰੀ ਕੀ ਲੇਹੁ ਸਗਾਈ॥੧੨॥ ਸੰਮਤ ਸਪਤ ਆਰਬਲ ਹੋਇ। ਹਰਿ ਗੋਬਿੰਦ ਦਾਸੀ ਬਨਿ ਸੋਇ। ਲਾਜ ਬਿਨਾਂ ਮੈਂ ਸਭਾ ਮਝਾਰੀ।ਬਿਨਤੀ ਸ਼ਰਧਾ ਸਹਤ ਉਚਾਰੀ॥੧੩॥ਰਾਖਹੁ ਲਾਜ ਮੋਹਿ ਭਰਵਾਸਾ। ਯਾਂਤੇ ਕਹੀ ਆਪਨੀ ਆਸਾ'। ਸ਼੍ਰੀ ਅਰਜਨ ਸੁਨਿ ਭਏ ਪ੍ਰਸੰਨ।'ਭਲੇ ਸਮੇਂ ਬੋਲਯੋ ਸਿਖ ਧੰਨ!॥੧੪॥ਉਤਸਵ ਕੋਸਮਾਜ ਬਰ ਜੁਰਨੋ। ਸੋ ਤੈਂ ਨਾਂਹਿ ਨ ਬਿਰਥਾ ਕਰਨੋ। ਮੰਗਲ ਨੌਕਾ ਜਨੋਂ ਬਿਚਿ ਧਾਰਿ[2]।ਛੁਥਤਿ ਹੁਤੀ ਲਗਾਈ ਪਾਰਿ ॥੧੫॥ ਮਹਿਮਾ ਗੁਰੁ ਸਿੱਖਨਿ ਕੀ ਮਹਾਂ। ਕੋ ਸਮਤਾ ਕਰਿ ਸਕਹਿ ਨ ਤਹਾਂ। ਸਤਿਗੁਰੁ ਕੋ ਸਿੱਖਨਿ ਸੋਂ ਮੇਲਾ।ਸਕਲ ਥਾਨ ਮਹਿੰ ਹੋਤਿ ਸੁਹੇਲਾ॥੧੬॥ਹੈਕਾਰੀ ਮਨਮੁਖ ਨਰ ਜੋਇ।ਸਤਿਗੁਰੁ ਸੰਗ ਮੇਲ ਨਹਿੰ ਹੋਇ। ਜੋ ਕਰਿ ਮਿਲਹਿ ਉਠਹਿੰ ਉਤਪਾਤ। ਜਨੋਂ ਰਵਿ ਰਾਹੁ[3] ਗਗਨ ਮਿਲਿ ਜਾਤਿ॥੧੭॥ਯਾਂਤੇ ਸ਼੍ਰੀ ਨਾਨਕ ਸੁਖਦਾਈ।ਸਿੱਖਨਿ ਸੋਂ ਹਮ ਬਲਤਿ ਬਨਾਈ'।ਦੇਵਗ[4] ਸੋਂ ਸ਼੍ਰੀ ਅਰਜਨ ਭਾਖਾ। 'ਪੂਰਨ ਕਰਹੁ ਸਭਿਨਿ ਅਭਿਲਾਖਾ ॥੧੮॥ ਇਹ ਨਾਤਾ ਲੀਜੈ ਹਿਤ ਸਾਥ। ਦਿਹੁ ਟੀਕਾ ਹਰਿਗੋਵਿੰਦ ਮਾਥ'। ਚਹਿਯ ਸਮਿੱਗ੍ਰੀ ਜੋ ਸਮੁਦਾਈ। ਤੁਰਤ ਨਰਾਇਣ ਦਾਸ ਮੰਗਾਈ ॥੧੯॥ਪਾਈ ਹਰਿ ਗੁਵਿੰਦ ਕੀ ਝੋਰੀ। ਭਈ ਸਭਿਨਿ ਕੇ ਖੁਸ਼ੀ ਨ ਥੋਰੀ। ਕਰਨੋ ਨਿਕਾਸਨਿ ਮਸਤਕ ਟੀਕਾ। ਅੱਛਤ[5] ਸਹਤ ਬਿਰਾਜਤਿ ਨੀਕਾ ॥੨੦॥ਦੋਹਰਾ ॥ ਕੇਸਰ ਤਿਲਕ ਸੁ ਦੇਵਗੁਰੁ ਤਿਸ ਕੇ ਮੰਡਲ*ਆਇਅੱਛਤ ਜਨੁ ਸਸਿ ਕਲਾ ਗਨ ਤ੍ਰਾਸ ਰਾਹੁ ਤੇ ਪਾਇ[6]॥੨੧॥ਚੌਪਈ'ਧੰਨ ਧੰਨ'ਸਭਿ ਸਭਾ ਬਖਾਨਾ। ਦਾਸ ਨਰਾਇਣ ਬਹੁ ਸਨਮਾਨਾ। ਹਰੀ ਚੰਦ ਇਕ ਖੱਤ੍ਰੀ

---

[1]ਸਭਾ। [2]ਖੁਸ਼ੀ ਰੂਪੀ ਬੇੜੀ (ਨਦੀ ਦੀ) ਧਾਰਾ ਵਿੱਚ। [3]ਸੂਰਜ ਤੇ ਰਾਹੂ। [4]ਜੋਤਸ਼ੀ ਨੂੰ। [5]ਚਾਵਲ। [6]ਕੇਸਰ ਦਾ ਤਿਲਕ ਸੋ ਬ੍ਰਹਸਪਤ ਹੈ (ਕਜੋਂ ਕਿ ਬ੍ਰਹਸਪਤ ਦਾ ਪੀਲਾ ਰੰਗ ਹੁੰਦਾ ਹੈ) ਤਿਸ ਦੇ ਅਸਥਾਨ ਵਿੱਚ ਚਾਵਲ ਮਾਨੋ ਚੰਦ੍ਰਮਾ ਦੀਆਂ ਸਾਰੀਆਂ ਕਲਾਂ ਰਾਹੂ ਤੋਂ ਡਰ ਪਾ ਕੇ ਆਈਆਂ ਹਨ। *ਪਾ:—ਮੰਗਲਯ।

ਔਰ ਗਲੰਮ ਗੋਤ ਬੈਠਨੋ ਤਿਸ ਠੌਰ॥੨੨॥ਤਿਹ ਬਿਲੋਕ[1]ਤਿਨ ਰਿਦੈ ਬਿਚਾਰਾ –ਇਸ ਤੇ ਆਛੀ ਅਪਰ ਨ ਕਾਰਾ। ਮਮ ਘਰ ਸੁਤਾ ਸੁ ਅਰਪਨਿ ਕਰੌਂ। ਇਸੀ ਸਮੈਂ ਮਹਿ ਉਚਿਤ,ਨ ਟਰੌਂ–॥੨੩॥ਖਰੇ ਹੋਇ ਸੋ ਬਿਨਤੀ ਕਹੈ'ਦੈ ਸੰਮਤਿ ਕੀ ਦੁਹਿਤਾ[2] ਅਹੈ।ਸੋ ਮੈਂ ਚਹੌਂ'ਦਿਯੋ ਤੁਮ ਪਾਸੀ। ਹਰਿਗੋਵਿੰਦਕੀ ਬਨਿ ਹੈ ਦਾਸੀ॥੨੪॥ਆਪਿ ਅਨਾਥਨਿ ਕੋ ਹੋ ਨਾਥ।ਯਾਂਤੇ ਕਹੌਂ ਜੋਰਿ ਜੁਗ ਹਾਥ। ਕੀਜਹਿ ਅੰਗੀਕਾਰ ਸਗਾਈ। ਮਨ ਬਚ ਕ੍ਰਮ ਤੇ ਮੈਂ ਸ਼ਰਨਾਈ'॥ ੨੫॥ ਸ਼੍ਰੀ ਅਰਜਨ ਸੁਨਿਕੈ ਸਿਖ ਬਿਨਤੀ। ਭਏ ਪ੍ਰੇਮ ਵਸਿ ਭਜਿ ਸਭਿ ਗਿਨਤੀ॥ਭਨਸੋ ਥਾਕ[3]'ਇਹ ਭੀ ਲੈ ਲੇਹੁ।ਆਸਾ ਸਿੱਖਨਿ ਕੀ ਪੂਰੇਹੁ॥੨੬॥ ਲੇਨਾ ਦੇਨਾ ਸਾਥ ਹਮਾਰੇ।ਗੁਰ ਸਿੱਖਨਿ ਕੀ ਸਾਂਝ ਉਦਾਰੇ'।ਹਰੀਚੰਦ ਤਬਿ ਹੋਇ ਨਜੀਕਾ। ਦਿਯੋ ਸਗਨ ਅਰੁ ਕਾਢਨੋ ਟੀਕਾ ॥੨੭॥ ਲੋਕ ਹਜ਼ਾਰਹੁੰ ਅਦਭੁਤ ਹੇਰੇ। ਸਭਿ ਕੇ ਉਮਗਨੋ ਅਨੰਦ ਬਡੇਰੇ। ਕਹੈਂ ਪਰਸਪਰ ਚੌਂਪ ਵਧਾਇ।'ਇਕ ਤਮਾਗੇ ਭਈ ਦੋਇ ਸਗਾਈ॥੨੮॥ਸਤਿਗੁਰੁ ਕੇ ਘਰ ਕਮੀ ਨ ਕੋਈ। ਕਮਾ ਚੰਦੂ ਤੇ ਧਨੀ ਸੁ ਹੋਈ[4]। ਲੇਨੋ ਦੇਨਿ ਹਜ਼ਾਰਨਿ ਕੇਰਾ। ਸਭਿ ਤੇ ਸਤਿਗੁਰੁ ਸਦਨ ਉਚੇਰਾ॥੨੯॥ਜੇ ਕਰਿ ਤਿਸ ਕੇ ਹੋਵਤਿ ਨਾਤਾ। ਕਥਹੂੰ ਉਠਤਿ ਮਹਿਤ ਉਤਪਾਤਾ। ਸ਼ਾਹੁ ਦਿਵਾਨੀ ਤੇ ਹੈਕਾਰਾ। ਬੋਲੇ ਤੇ ਕਬਿ ਪਰਤਿ ਬਿਗਾਰਾ॥੩੦॥ਸਹੈਂ ਨ ਗੁਰੂ ਥਾਕ ਹੈਕਾਰੀ।ਚੰਦੂ ਰਿਦੇ ਅਸ਼-ਰਧਾ ਧਾਰੀ।ਯਾਂਤੇ ਭਲੋ ਭਯੋ ਬੱਖਨਾਤਾ। ਲਿਯੋ ਨ ਤਿਸ ਤਨੁਜਾ ਕੋ ਨਾਤਾ ॥੩੧॥ ਤਡਛਿਨ ਜੁਗ ਨਾਤੇ ਹੁਇ ਗਏ।ਕਹੈਂ ਪਰਸਪਰ ਹਰਖਤਿ ਭਏ। ਜਨੁ ਗਨ ਰੰਕਨਿ ਸੁਰਤਰੁ ਲੀਓ। ਛੀਨਿ ਸਭਿਨਿ ਤੇ ਪੁਨ ਤਿਨ ਦੀਓ॥ ੩੨॥ ਬੋਈ ਕਿਧੌਂ ਅਨੰਦ ਕੀ ਬਾਰੀ[5]। ਸੂਕਤਿ ਹੁਤੀ[6]ਸੀਂਚਿ ਬਰ ਬਾਰੀ[7]। ਇਸ ਪ੍ਰਕਾਰ ਮੰਗਲ ਪੁਨ ਹੋਯੋ।ਸਕਲ ਸਮਾਜ ਅਨੰਦ ਕਰਿ ਜੋਯੋ ॥੩੩॥ ਹਰਖਤਿ ਚਿਤ ਗਾਵਤਿ ਪਿਕਬੈਨੀ। ਉਮਗ ਉਮਗ ਕਰਿ ਪੰਕਜ ਨੈਨੀ। ਨੌਬਤਿ ਬਾਜਤਿ ਸਹਤਨ ਢਰੀਨਿ।ਬੋਲਤਿ ਭਾਟ ਸੁਜਸੁ ਵਿਸਤੀਰਨਿ॥੩੪॥ ਤੰਬੂਰਾ ਮਿਰਦੰਗ ਬਜਾਵਤਿ। ਗੀਤ ਕਲਾਵਤਿ ਗਾਵਤਿ ਭਾਵਤਿ। ਡੋਮ ਆਦਿ ਮੰਗਤ ਜਨ ਸਾਰੇ।ਸਤਿਗੁਰੁ ਕੋ ਜੈਕਾਰ ਉਚਾਰੇ॥੩੫॥ਲੈ ਆਇਸੁ ਤਬਿ ਉਠੇ ਮਸੰਦ।ਮੋਦਕ ਧਰੇ ਪਤਾਸੇ ਬ੍ਰਿੰਦ।ਮਿਸਰੀ ਕੇ ਬਹੁ ਥਾਰ ਸੁਧਾਰੇ।

---

[1]ਭਾਵ ਨਰਾਇਣ ਦਾਸ ਜੀ ਨੂੰ ਵੇਖਕੇ। [2]ਦੋ ਸਾਲ ਦੀ ਪੁੱਤ੍ਰੀ। [3]ਧਨੀ ਚੰਦੂ ਤੋਂ ਕੀ ਹੋਣਾ ਸੀ। [4]ਬਗੀਚੀ। [5]ਮੁੱਕ ਰਹੀ ਸੀ।

ਮੇਵਾ ਗਰੀ ਬਦਾਮ ਛੁਹਾਰੇ॥੩੬॥ਸਭਿ ਬਰਤਾਏ ਸਭਾ ਮਝਾਰੇ। ਭਰਿ ਭਰਿ ਅੰਜੁਲੁਦੇ ਜਨ ਸਾਰੇ।ਅਧਿਕ ਭੀਰ ਹੇਰੀ ਗੁਰ ਜਬੈ।ਗਨ ਬਰਤਾਵੈਲਾਘਸਿ ਤਬੈ॥੩੭॥ 'ਸਭਿ ਕੋ ਪਹੁੰਚਹਿ' ਕਹਨੋ ਸੁਨਾਈ। ਬਰਤੀ ਤੁਰਤ ਸਮੂਹ ਮਿਠਾਈ। ਸਭਿ ਹੀ 'ਧੰਨ ਧੰਨ ਗੁਰੁ' ਕਹੈਂ। 'ਤੁਮਰੇ ਸਮ ਤੁਮ ਹੀ ਪ੍ਰਭੁ ਅਹੈਂ'॥੩੮॥ਸ਼੍ਰੀ ਅਰਜਨ ਸਭਿ ਲਾਗ ਦਿਵਾਏ। ਦਾਨਮਾਨ ਦੇਕਰਿ ਹਰਖਾਏ।ਅਨੰਦ ਉਦਧਿ ਜਨੁ ਵਧਨੋ ਅਨੰਤ।ਸਿਖ ਸੰਗਤਿ ਨਰ ਭੇ ਜਲ ਜੰਤੁ ॥੩੯॥ਉਦਨੋ ਅਨੰਦ ਚੰਦ ਕੋ[1] ਅਬੈ। ਕੁਮਦ ਚਕੋਰ ਭਏ ਨਰ ਸਭੈ। ਚੰਦੂ ਕੋ ਲਾਗੀ ਜੋ ਦੋਇ।ਚਕਵਾ ਸਮ ਦੁਖ ਪ੍ਰਾਪਤਿ ਸੋਇ॥੪੦॥ਲਖਿ ਅਨੁਚਿਤ ਗੁਰੁ ਰਿਦੇ ਬਿਚਾਰਾ। ਤਿਨ ਦੋਇਨ ਕੋ ਨਿਕਟ ਹਕਾਰਾ। 'ਸਮੈ ਹਰਖ ਕੋ ਸਭਿ ਹਰਖਾਏ।ਤੁਮ ਮਨ ਭੋਗ ਸਚਿੰਤ ਦਿਸਾਏ॥੪੧॥ਲਿਹੁ ਧਨ ਗਨ ਮਨ ਅਨੰਦ ਕਰੀਜੈ। ਚੰਦੂ ਕੋ ਬ੍ਰਿਤੰਤ ਕਹਿ ਦੀਜੈ। ਜੋ ਸੰਜੋਗ ਬਿਧਾਤਾ ਜੋਰੈ[2]।ਸੋਈ ਹੋਇ,ਨ ਕਿਸਕੋ ਜੋਰੈ[3]॥੪੨॥ਦਿਜ ਨੇ ਕਹਨੋ'ਜੋਗਤਾ ਨਾਂਹੀ। ਜੋ ਸਬੰਧ ਤੁਮ ਸੋਂ ਹੁਇ ਜਾਹੀ। ਤੌ ਲੈਬੋ ਹਮ ਕੋ ਬਨਿ ਜਾਇ। ਇਮ ਨਹਿੰ ਲੇਹਿੰ'ਦੇਹੁ ਸਮੁਦਾਇ'॥੪੩॥ਇਸਬਿਧਿ ਜਥਾਜੋਗ ਸਭਿਕੀਨਿ।ਸ਼੍ਰੀਅਰਜਨ ਸਤਿਗੁਰੁ ਪ੍ਰਬੀਨ।ਸੁਤ ਕੋ ਆਇਸੁ ਉਠਿਬੋ ਦਈ।ਸਭਾ ਸਰਬ ਨਿਜ ਨਿਜ ਥਲ ਗਈ ॥੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੌ ਸਗਾਈ ਕੋ ਪ੍ਰਸੰਗ ਬਰਨਨੰ ਨਾਮ ਖਸ਼ਟਮੋਂ ਅੰਸੁ ॥ ੬ ॥

੭. [ਵਿਵਾਹ ਦੀ ਤਿਆਰੀ]।

ਦੋਹਰਾ॥ ਸ਼੍ਰੀ ਹਰਿਗੋਵਿੰਦ ਚੰਦ ਤਬਿ ਬਦਨ ਪ੍ਰਫੁੱਲਜ ਬਿਲੰਦ। ਰੁਖ ਲਖਿ ਪਿਤ ਸਤਿਗੁਰੁ ਕੋ ਉਠੇ ਸੁ ਦੇਤਿ ਅਨੰਦ ॥੧॥ ਭੁਜੰਗ ਛੰਦ ॥ ਜਨਨੀ ਗਨ ਤ੍ਰੀਯਨਿ ਬੀਚ ਹੁਤੀ।ਜਿਸ ਭਾਲ ਜਗੀ ਬਡ ਭਾਗ ਰਤੀ[4]।ਹਿਤ ਬੰਦਨ ਕੋ ਤਿਸ ਥਾਨ ਚਲੇ। ਉਰ ਧਾਰਿ ਅਨੰਦ ਬਿਲੰਦ ਭਲੇ ॥੨॥ ਪਦ ਮੰਦਹ ਮੰਦ ਧਰੇ ਧਰਨੀ। ਬਡ ਲੋਚਨ ਤੇ ਕੁਟਿਲੈਂ ਬਰਨੀ[5]। ਜੁਤਿ ਸੁੰਦਰਤਾ ਬਹੁ ਸ਼ੋਭ ਧਰੇ। ਘਰ ਪੌਰ ਬਿਖੈ ਤਬਿ ਜਾਇ ਬਰੇ ॥੩॥ ਗਨ ਤ੍ਰੀਯਨਿ ਦੇਖਿ ਵਿਸ਼ੇਖ ਸੁਖੰ। ਹਰਖਾਇ ਬਿਲੋਕਤਿ ਚਾਰੁ ਮੁਖੰ।ਕਰਿ ਜੋਰਿ ਨਮੋ ਸਭਿ ਧਾਰਤਿ ਹੈਂ। ਗੁਰੁ ਨੰਦ ਗੁਰੂ ਸੁ ਬਿਚਾਰਤਿਹੈਂ॥੪॥ ਸੁਤ ਗੋਗ ਉਮੰਗਹਿ ਸੰਗ ਪਿਖਨੋ।ਗੁਰ ਬੰਸਹਿਕੋ ਅਵਿਤੰਸ਼ ਲਖਨੋ। ਪਦਬੰਦਤਿ ਕੋ ਗਹਿ ਅੰਕ ਲਯੋ।ਨਹਿ ਜਾਇ

---

[1]ਚੰਦ੍ਰਮਾ ਰੂਪ ਹੈਕੇ। [2]ਜੋੜਦਾ ਹੈ। [3]ਕਿਸੇ ਦਾ ਜ਼ੋਰ ਨਹੀਂ (ਚੱਲਦਾ)। [4]ਭਾਗਾਂ ਦੀ ਮਣੀ, [ਦੇਖੋ ਗੁਰੁ ਗ੍ਰੰਥ ਕੋਸ਼]। ਭਾਗਾਂ ਦੀ ਸ਼ੋਭਾ। [5]ਟੇਢੀਆਂ ਖਿੰਮਣੀਆਂ।

ਕਹਨੋ ਜੁ ਅਨੰਦ ਭਯੋ॥੫॥ਮੁਖ ਸੁੰਘਤਿ ਧਾਰਿ ਦੁਲਾਰ[1] ਘਨੋ। ਕਿਸਿ ਰੰਕ ਲਹੀ ਨਿਧਿ ਬ੍ਰਿੰਦ ਮਨੋ। 'ਸੁਤ ਜੀਵਹੁ ਪੁੰਜ ਬਿਘੰਨ ਹਨੋ'। ਇਮ ਆਸ਼ਿਖ ਦੇਤਿ ਸੁ ਪ੍ਰੀਤ ਸਨੋ॥੬॥ਨਿਜ ਅੰਕ ਬਿਠਾਇ ਸੁ ਨੰਦਨ ਕੋ। ਸਭਿ ਨਾਰਿ ਪਿਖਨੋ ਜਗ ਬੰਦਨ ਕੋ।ਹੁ ਆਸ਼ਿਖ ਦੇਤਿ ਵਧਾਇਨਿ ਕੋ। 'ਬਧ ਦੀਰਘ ਸੰਕਟ ਹੋਇ ਨ ਕੋ'॥੭॥ਮਿਲਿ ਕੋ ਅਬਲਾ[2]ਪਗ ਕੰਜ ਛੁਵੈਂ। ਅਵਿਲੋਕਤਿ ਕੋ ਸਿਰ ਨੈਮੂ ਹੁਵੈਂ।ਮਨ ਭਾਵਤਿ ਗੀਤਨ ਗਾਵਤਿ ਹੈਂ। ਪਟ ਭੂਖਨ ਚਾਰੁ ਸੁਹਾਵਤਿ ਹੈ॥੮॥ਇਮ ਹੋਤਿ ਭਯੋ ਉਤਸਾਹੁ ਮਹਾਂ।ਗੁਰ ਕੋ ਪੁਰਿ ਮੋਦ ਜਹਾਂ ਸੁ ਕਹਾਂ।ਨਰ ਨਾਰਿ ਮਿਲੇ ਅਵਿਲੋਕਨਿ ਕੋ। ਹਰਖਾਇ ਗਏ ਸਭਿ ਓਕਨ ਕੋ[3]॥੯॥ ਗਨ ਮੰਗਤਿ ਕੋ ਧਨ ਦੀਨ ਮਹਾਂ। ਸਭਿ ਹੂੰ ਜਸੁ ਕੀਨਿ ਗਏ ਸੁ ਜਹਾਂ।ਨਰ ਬਾਜਬਜਾਵਤਿ ਜੇ ਗਨਕੋ[4]।ਸਮੁਦਾਇ ਪ੍ਰਮੋਦਤਿਲੇ ਧਨਕੋ॥੧੦॥ਇਸ ਭਾਂਤਿ ਬਿਤਾਇ ਭਲੇ ਦਿਨ ਕੋ।ਕਰਿ ਖਾਨ ਰੁ ਪਾਨ ਸੁ ਜਾਮਨਿ ਕੋ। ਸੁਪਤੋ ਸੁਖ ਸਾਥ ਸਭੋ ਤਬਿ ਹੂੰ।ਤਜਿ ਨੀਂਦ ਪ੍ਰਭਾਤਿ ਭਈ ਜਬਿ ਹੂੰ॥੧੧॥ ਦੋਹਰਾ।ਦਿੱਲੀ ਕੋ ਗਮਨਨੋ ਤਬੈ ਦਿਜ ਨਾਈ ਲੈ ਸੰਗ।ਮਹਾਂ ਦੁਖਤਿ ਚਿਤ ਮਹਿੰ ਚਲਤਿ ਭਯੋ ਜਾਂਹਿ[5] ਮਨ ਭੰਗ॥੧੨॥ਤੋਟਕ ਛੰਦ।ਬਿਵਹਾਰ ਮਨੋ ਥਡ ਘਾਟ ਪਯੋ[6]। ਸਮ ਥਾਨਿਕ[7] ਚਿੰਤ ਬਿਲੰਦ ਲਯੋ। ਉਦਤਨੋ ਜਨੁ ਬਾਗ ਲਗਾਵਨਿ ਕੋ।ਛਿਤਿ ਛੀਨਿ ਲਈ ਪਛੁਤਾਵਨਿ ਕੋ॥੧੩॥ਕਿ ਜਹਾਜਭਰਨੋ ਜਲ ਡੂਬ ਗਯੋ। ਨ ਬਚਨੋ ਕੁਛ, ਯੌਂ ਦੁਖ ਤਾਂਹਿ ਭਯੋ। ਮੁਰਝਾਇ ਰਹਨੋ ਕਹਿ ਸੰਗਨਿ ਕੋ। 'ਬਿਗਰੀ ਬਹੁ ਬਾਤਿ ਨਿਰੰਗਨ ਕੋ[8]॥੧੪॥ ਸ਼ੁਭ ਮੇਲਿ ਬਿਖੈ ਬਡ ਭੰਗ ਭਯੋ। ਸਮ ਦੋਇਨਿ ਬੀਚ[9] ਬਿਗਾਰ ਕਿਯੋ। ਜਿਮ ਚੰਦੁ ਕਹਨੋ ਤਿਮ ਸ਼ੋਨ ਸੁਨਨੋ[10]।ਰਿਸ ਤੇ ਨਹਿੰ ਲੇਹਿ,ਕੁਵਾਕ ਭਨਨੋ[11]॥੧੫॥ ਇਮ ਸੋਚਤਿ ਬੋਲਤਿ ਸ਼ੋਕ ਧਰੋ।ਪੁਨਿ ਚੰਦ੍ਰ ਜਹਾਂ ਤਹਿੰ ਪ੍ਰਾਨੁ ਕਰੋ।ਜਬਿ ਸ਼੍ਰੀ ਗੁਰੁ ਬੈਠਿ ਦਿਵਾਨ ਕਿਯੋ।ਤਬਿ ਆਇ ਨਰਾਇਣ ਦਾਸ ਗਯੋ॥੧੬॥ ਕਰ ਜੋਰਿ ਕਹੀ ਬਿਨਤੀ ਗੁਰ ਕੋ। 'ਪ੍ਰਭੁ ਮੋਰ ਮਨੋਰਥ ਯੌਂ ਉਰ ਕੋ।ਦਿਜ ਦੈਵਗ[12]ਲੈਹੁ ਬੁਲਾਇ ਇਹਾਂ।ਦਿਨ ਬਨਾਹ ਬਿਚਾਰਹਿ ਬੈਠਿ ਮਹਾਂ॥੧੭॥ ਬਿਨੁ ਦੋਸ਼ਨਿ ਦਸੋਸ[13] ਬਤਾਇ ਜਬੈ। ਹਰਿਗੋਵਿੰਦ ਬਨਾਹ ਉਮਾਹ ਤਬੈ।

---

[1]ਲਾਡ। [2]ਇਸਤ੍ਰੀ। [3]ਘਰਾਂ ਨੂੰ। [4]ਕੌਣ ਗਿਣੇ ?। [5]ਜਿਸਦਾ। [6]ਮਾਨੋ ਘਾਟਾ ਪੈ ਗਿਆ। [7]ਬਾਣੀਏ ਵਾਙੂ। [8]ਰੰਗ ਰਹਿਤ ਹੋ ਗਈ। [9]ਬਰਾਬਰ ਦੋ ਦੋਹਾਂ ਵਿੱਚ। [10]ਭਾਵ, ਗੁਰੂ ਜੀ ਨੇ। [11](ਕਿਉਂ ਜੋ) ਉੱਲੂ ਨੇ ਕੁਵਾਕ ਕਹੇ ਹਨ। [12]ਜੋਤਸ਼ੀ। [13]ਬਿਨਾ ਦੂਸ਼ਨ ਦੇ ਦਿਨ।

ਲਿਹੁ ਆਪਿ ਪ੍ਰਭੂ ਨਹਿ ਦੇਰਿ ਕਰੋਗਨ ਜੇ ਵਸਤੂ ਮੰਗਵਾਇ ਧਰੋ॥੧੯॥
ਉਤ ਮੈਂ ਸੁਨਿਕੈ ਘਰਿ ਜਾਇ ਅਬੈ। ਇਕਠੀ ਗਨ ਸੌਜ ਕਰਾਇ ਸਬੈ'।
ਸੁਨਿ ਪਾਸ ਨਰਾਇਣ ਦਾਸਹਿ ਤੇ।ਸਿਖ ਸੰਗਤਿ ਮੋਦ ਪ੍ਰਕਾਸ਼ਹਿਤੇ॥੧੯॥
ਤਬਿ ਸ਼੍ਰੀ ਗੁਰ ਬਿੱਪ੍ਰ ਬੁਲਾਇ ਲਿਯੋ। ਨਿਜ ਪਾਸ ਬਿਠਾਇ ਸੁ ਮਾਨ ਕਿਯੋ।
ਭਰਿ ਅੱਛਤ ਥਾਰ ਧਰਯੋ ਧਨ ਕੋ।ਕਹਿ'ਸੋਧਹੁ ਬਜਾਹਨਿਕੇ ਦਿਨਕੋ॥੨੦॥
ਇਮ ਚਾਹਿ ਨਰਾਇਣਦਾਸ ਧਰੋ।ਸੁਧਿ ਦਯੋਸ ਬਤਾਵਹੁ ਜਾਨਿ ਪਰੋ।ਬਿਨ
ਦੋਸ਼ ਬਨੈ ਅਸ ਨੀਕ ਅਹੈ।ਦੁਹ ਪਾਸਨਿ ਤੇ ਰਸ ਰੀਤਿ ਰਹੈ'॥੨੧॥ ਸੁਨਿ
ਬਿੱਪ੍ਰ ਲਯੋ ਪਤਰਾ[1] ਕਰ ਮੈਂ। ਦਿਨ ਦੇਖਿ ਬਿਚਾਰਤਿ ਭਾ ਉਰ ਮੈਂ। ਗ੍ਰਹ
ਵਾਰ ਨਿਛੱਤ੍ਰਨਿ ਰਾਸਿਨਿ ਕੋ[2]।ਦਿਨ ਜਾਨਿ ਸੁ ਬਜਾਹ ਪ੍ਰਕਾਸ਼ਨਿਕੋ॥੨੨॥
ਗੁਰੁ ਸੰਗ ਭਨਯੋ 'ਜੁਗ ਮਾਸ ਬਿਤੇ। ਹੁਇ ਮਾਘ ਸੁਦੀ ਦਸਮੀ ਸੁ ਹਿਤੇ।
ਸੁਧਿ ਦਯੋਸ ਅਹੈ ਤਬਿ ਬਜਾਹ ਕਰੋ।ਰੁਤਿ ਸੁੰਦਰ ਹੈ ਨਿਸ਼ਚੈ ਸੁਧਰੋ'॥੨੩॥
ਦੋਹਰਾ ॥ ਇਮ ਸਾਹਾ ਸੁਧਵਾਇ ਕਰਿ*ਸੁਨਯੋ ਨਰਾਇਨਦਾਸ।ਕਰਿਨਿਸ਼ਚੈ
ਹਰਖਤ ਭਯੋ ਖਰੇ ਕਰੀ ਅਰਦਾਸਿ ॥ ੨੪ ॥ ਤੋਟਕ ਛੰਦ ॥ 'ਦਿਹੁ ਆਇਸੁ
ਜਾਉਂ ਅਵਾਸਿ ਅਬੈ।ਗਨ ਸੌਜਨਿ ਤਯਾਰ ਕਰਾਉਂ ਸਬੈ'। ਕਰਿ ਬੰਦਨਕੋ
ਤਤਕਾਲ ਗਯੋ।ਅਪਨੇਘਰ ਪ੍ਰਾਪਤਿ ਹੋਤਿਭਯੋ॥੨੫॥ਬਿਰਤਾਂਤ ਕੁਟੰਬਹਿ
ਸੰਗਿ ਕਹਯੋ। ਸੁਨਿਕੈ ਸਭਿ ਨੇ ਮਨ ਮੋਦ ਲਹਯੋ।ਨਿਜ ਭਾਗ ਬਿਸਾਲਹਿ

[1]ਤਿੱਥ ਪੱਤ੍ਰਕਾ। [2]ਸਾਰੇ ਨਿਛੱਤ੍ਰਾਂ ਨੂੰ (ਅ) ਨਿਛੱਤ੍ਰਾਂ ਤੇ ਰਾਸ਼ੀਆਂ ਨੂੰ।

*ਪਿਛੇ ਬਹੁਤ ਥਾਈਂ ਦੱਸ ਆਏ ਹਾਂ ਕਿ 'ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਉਪਰਿ ਏਕੰਕਾਰੁ' ॥ ਬਾਣੀ ਦੇ ਉਚਾਰਨ, ਪ੍ਰਚਾਰਨ ਤੇ ਮੰਨਣ ਵਾਲੇ ਆਪ ਕਦੋਂ ਅਪਣੇ ਵਾਕਾਂ ਦੇ ਵਿਰੁੱਧ ਟੁਰ ਸਕਦੇ ਸਨ ? ਇਹ ਮੰਨਣੇ ਯੋਗ ਗੱਲਾਂ ਨਹੀਂ ਹਨ। ਦੇਖੋ ਸਤਿਗੁਰ ਜੀ ਦੇ ਇਸ ਵਿਸ਼ੇ ਤੇ ਵਾਕ ਜੋ ਕਵਿ ਜੀ ਨੇ ਆਪ ਰਾਸ ੩ ਅੰਸੂ ੩੨ ਵਿਚ ਐਉਂ ਲਿਖੇ ਹਨ:—ਭਗਤ ਅਨੰਨ ਕਹਾਵਤਿ ਪੰਡਿਤ। ਘਰ ਤੇ ਜਾਤ੍ਰਾ ਕੀਨਸਿ ਖੰਡਤਿ। ਗਣਪਤਿ ਆਦਿ ਪੰਚਾਂਗ ਮਨਾਏ। ਤਿਨ ਪਰ ਨਿਸਚਾ ਨਹੀਂ ਟਿਕਾਏ। ਸਿੱਖ ਅਨੰਨ ਭਗਤ ਹੈਂ ਮੇਰੇ। ਜੇ ਨ ਪ੍ਰਤੀਤ; ਲੇਹੁ ਅਬਿ ਹੇਰੇ ॥ ੧੪ ॥ [ਰਾਸ ੩ ਅੰਸੂ ੩੨] । ਪੁਨਾ—ਪੰਡਿਤ ਕੋ ਦਿਖਾਇ ਤਬਿ ਕਹਯੋ। ਗਮਨਯੋ ਸਿੱਖ ਭਲੇ ਤੈਂ ਲਹਯੋ। ਵਾਰ ਮਹੂਰਤ ਤਿਥਿਨਹਿੰ ਪੂਛਾ। ਬਿਨਾਂ ਖਰਚ ਤੇ ਮਨ ਨਹਿੰ ਛੂਛਾ ॥ ੨੨ ॥ ਨਿਸਚਾ ਏਕ ਕਰਨਿ ਅਰਦਾਸ। ਨਿਤ ਜਾਨਹਿੰ ਜਹਿੰ ਕਹਿੰ ਗੁਰ ਪਾਸ। ਭਗਤਿ ਅਨੰਨ ਕਹਾਵਤਿ ਐਸੇ। ਗੁਰ ਬਿਨ ਅਪਰ ਨ ਮਾਨਹਿ ਜੈਸੇ ॥ ੨੩ ॥ ਗਨ ਦੇਖਨ ਪਰ ਨਿਸ਼ਚਾ ਤੇਰਾ। ਤਜਯੋ ਸੋ ਪਿ ਸੁਨਿ ਰਵ ਘਰ ਕੇਰਾ'। [ਰਾਸ ੩ ਅੰਸੂ ੩੨] ਵਿਸ਼ੇਸ਼ ਵਿਚਾਰ ਲਈ ਦੇਖੋ ਇਸੇ ਰਾਸ ਦੇ ਅੰਸੂ ੪ ਅੰਕ ੬੮ ਦੀ ਹੇਠਲੀ ਟੂਕ।

ਪੈਨ ਲਖੇ। ਘਰ ਸ਼੍ਰੀ ਗੁਰੁ ਆਇ ਸਰੂਪ ਪਿਖੇ ॥ ੨੬॥ ਸਭਿ ਸੰਗ੍ਰਹਿ ਸੋਜ ਕਰੰਤਿ ਭਏ। ਹਿਤ ਬਨਾਹ ਉਛਾਹ ਅਨੰਦ ਲਏ। ਇਤ ਸ਼੍ਰੀ ਗੁਰੁ ਸੰਗਹਿ ਸੰਗਤਿ ਹੈ।ਮਿਸ਼ਟਾਨ ਮੰਗਾਇ ਉਮੰਗਤਿ ਹੈਂ॥੨੭॥ਪਿਤ ਥਾਨਥਪਨੋ ਹਰਿ ਮੰਦਰ ਕੋ। ਹਿਤ ਪੂਜਨਿ ਕੇ ਚਲਿ ਸੁੰਦਰ ਕੋ। ਸਿਖ ਸੇਵਕ ਭੀਰ ਸੁ ਸਾਥ ਮਹਾਂ। ਤਟ ਤੀਰਥ ਪੈਰ[1] ਪਹੁੰਚਿ ਤਹਾਂ॥੨੮॥ਹਰਿ ਗੋਵਿੰਦ ਨਾਰਿ ਅਨੇਕ ਮਿਲੀ। ਨਿਜ ਸੈਗਿ ਕਰੇ ਤਹਿੰ ਰੰਗ ਚਲੀ। ਗੁਰੁ ਅੱਗ੍ਰ ਭਏ ਪਸ਼ਚਾਤਿ ਇਹੀ।ਗੁਰੁ ਨਾਨਕ ਨਾਮ ਉਚਾਰਤਿ ਹੀ ॥੨੯॥ ਦਰਬਾਰ ਕਿ ਦ੍ਵਾਰਿ ਨਮੋ ਕਰਿਕੈ।ਪਰਦੱਛਨ ਦੀਨਿ ਸਭੀ ਫਿਰਿਕੈ।ਸਭਿ ਹੋਇ ਖਰੇ ਅਰਦਾਸ ਕਰੀ। ਬਰ ਫੂਲਨਿ ਕੀ ਬਰਖਾ ਸੁ ਝਰੀ॥੩੦॥ ਬਹੁ ਧੂਪ ਧੁਖਾਵਤਿ ਦੇਵਤਿ ਹੈਂ। ਕਰ ਜੋਰਤਿ ਸ਼੍ਰੀ ਗੁਰੁ ਸੇਵਤਿ ਹੈਂ।ਬਰਤਾਇ ਪ੍ਰਸਾਦਿ ਸਮੂਹ ਦਿਯੋ। ਪਿਖਿ ਮੰਗਲ ਕੌ ਹਰਖੰਤਿ ਹਿਯੋ[2]॥੩੧॥ਕਰ ਬੰਦਿ ਕਰੈਂ ਅਭਿਬੰਦਨ ਕੌ[3]।ਗੁਰੁ ਨਾਮ ਜਪੈਂ ਅਭਿਨੰਦਨਕੋ[4] । ਇਮ ਰੰਗ ਲਿਏ ਨਿਜ ਨੰਦਨ ਕੌ[5]। ਝੁਕ ਬੰਦਤਿ ਹੈਂ ਜਗ ਬੰਦਨ ਕੌ[6]॥੩੨॥ਪੁਨ ਆਇ ਨਿਕੇਤ ਅਨੰਦਭਰੀ।ਕੁਲ ਰੀਤਿ ਹੁਤੀ ਸਭਿ ਹੀ ਸੁ ਕਰੀ। ਮਿਸ਼ਟਾਨਿ ਦਿਯੋ ਸਭਿ ਕੇ ਘਰ ਮੈਂ।ਰਹਿ ਊਚ ਜੁ ਨੀਚ ਗੁਰੂ ਪੁਰਿ ਮੈਂ ॥੩੩॥ ਇਮ ਮੰਗਲ ਔ ਕੁਲ ਰੀਤਿ ਜਿਤੀ। ਹਰਖਾਇ ਕਰੀ ਤਬਿ ਗੋਗ ਤਿਤੀ।ਜਸੁ ਫੈਲਤਿ ਭਾ ਤਿਸ ਦੇਸ਼ ਮਹਾਂ।ਧਨ ਲੈ ਉਚਰੈਤਿ ਜਹਾਂ ਸੁ ਕਹਾਂ॥੩੪॥ਪੁਨ ਸ਼੍ਰੀ ਗੁਰ ਸੋਜ ਮੰਗਾਵਤਿ ਹੈਂ।ਹਿਤ ਬਨਾਹ ਅਵਾਸ ਰਖਾਵਤਿ ਹੈਂ।ਬਹੁ ਗ੍ਰਾਮਨਿ ਤੇ ਘ੍ਰਿਤਲੇਤਿ ਭਏ।ਧਨ ਪਾਸ ਮਸੰਦਨਿ ਕੇ ਸੁ ਦਏ॥੩੫॥ਪੁਰਿ ਭੂਰਨਿ ਮੈਂ ਧਨ ਭੇਜਿਦਿਯੋ। ਮਿਸ਼ਟਾਨ ਮਹਾਂਨ ਮੰਗਾਇ ਲਯੋ।ਬਹੁ ਬਾਸਨਿ ਲੈ ਕਰਿ ਪੂਰਿ ਧਰੇ। ਗਨ ਮੇਵਨਿ ਕੀ ਸੁ ਖਰੀਦ ਕਰੇ॥੩੬॥ਪਸ਼ਮੰਬਰ[7] ਕੋਤਿਕ ਮੋਲਿ ਲਿਯੋ। ਬਹੁ ਸੁਖਮ ਅੰਬਰ ਬ੍ਰਿੰਦ ਕਿਯੋ । ਗਨ ਜਾਤ ਪਟੰਬਰ ਲੀਨਿ ਭਲੇ । ਜਿਨ ਲਾਗਿ ਜ਼ਰੀ ਬਹੁ ਭਾਦ ਮਿਲੇ[8]॥੩੭॥ ਸਿਖ ਸੰਗਤਿ ਔਰ ਮਸੰਦਨਿ ਕੋ । ਪੁਰਿ ਪੈਂਚ ਅਨੇਕ ਬਿਲੰਦਨਿ ਕੋ । ਜਿਨਿ ਦੇਨਿ ਬਨੈ ਹਿਤ ਮਾਨਿ ਘਨੇ । ਸੁ ਖਰੀਦ ਕਰੇ ਤਿਨ ਕੌਨ ਗਿਨੇ॥੩੮॥ ਦੋਹਰਾ ॥ ਸਾਹਾ ਜਾਨਿ ਸਮੀਪ ਕੋ ਸਭਿ ਤਯਾਰੀ ਕਰਿ ਲੀਨਿ।ਅੰਨ ਅਧਿਕ ਸੰਚੋ ਕਰਨੋ ਜਹਿੰ ਕਹਿੰ ਧਨ ਗਨ ਦੀਨ ॥੩੯

---

[1]ਪੌੜਾਂ ਉੱਪਰ। [2]ਹਿਰਦੇ। [3]ਬੰਦਨਾ ਯੋਗ ਨੂੰ। [4]ਅਨੰਦ ਹੁੰਦੇ ਹਨ, ਯਾ ਹੋਣ ਲਈ। [5]ਪੁੱਤ੍ਰ ਨੂੰ। [6]ਜਗਤ ਦੇ ਬੰਦਨ ਯੋਗ ਨੂੰ। [7]ਪਸ਼ਮੀਨੇ ਦੇ ਬਸਤ੍ਰ। [8]ਮਹਿੰਗੇ ਭਾਉ ਨੂੰ ਦੇ ਮਿਲੇ [ਭਾਉ=ਨਿਰਖ]।

॥ ਰਿਦੇ ਅਨੰਦ ਬਿਲੰਦ ਤੇ ਗੇਗਾ ਧਾਰਿ ਉਮੰਗ।ਪ੍ਰਥਮ ਬਨਾਹ ਲਖਿ ਚੌਂਪ ਚਿਤਿ ਕਰਤਿ ਅਧਿਕ ਗਨ ਰੰਗ ॥ ੪੦ ॥ ਜਾਇ ਨਰਾਇਣ ਦਾਸ ਘਰ ਜਥਾ ਸ਼ਕਤਿ ਕੋ ਧਾਰਿ।ਸਰਬ ਵਸਤੁ ਸੰਚੈ ਕਰੀ ਹੈ ਜੁ ਅਨੇਕ ਪ੍ਰਕਾਰ।੪੧। ਹਿਤ ਦਾਇਜ[1] ਕੇ ਦੇਨਿ ਕੋ ਕਰਨਿ ਸਮੂਹ ਅਹਾਰ। ਅੰਨ ਬਸਨ ਭੂਖਨ ਭਲੇ ਕੀਨਿਸਿ ਸਗਰੇ ਤਯਾਰ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸਗਾਈ ਕੋ' ਪ੍ਰਸੰਗ ਬਰਨਨੰ ਨਾਮ ਸਪਤਮੋ ਅੰਸੂ ॥ ੭ ॥

੮. [ਚੰਦੂ ਦਾ ਵੈਰ ਵਧਿਆ]।

ਦੋਹਰਾ॥ ਦਿਜ ਨਾਈ ਛੂਛੇ ਹਟੇ ਤਿਨ ਕੋ ਸੁਨੋ ਬ੍ਰਿਤੰਤ। ਮਹਾਂ ਦੁਖਤਿ ਗਮਨਤਿ ਭਏ ਰਿਦੇ ਅਧਿਕ ਪਛੁਤੰਤ॥੧॥ਚੌਪਈ॥ਸਨੈ ਸਨੈ ਦਿੱਲੀ ਪੁਰਿ ਗਏ। ਮਗ ਮਹਿੰ ਕਿਨਹੁੰ ਲੂਟਿ ਜਨੁ ਲਏ। ਘਰ ਖੱਤ੍ਰੀ ਕੇ ਪਹੁੰਚੇ ਜਾਇ। ਜਹਾਂ ਮੂਢ ਬੈਠਨੋ ਗਰਬਾਇ॥੨॥ਗਿਲਮਿ ਗਲੀਚੇ[2] ਫਰਸ਼ ਬਿਸਾਲਾ। ਬੈਠਿਕ ਮੈਂ ਬੈਠਨੋ ਖੁਸ਼ਹਾਲਾ। ਬਡ ਉਪਧਾਨ[3] ਧਰਨੋ ਜਿਹ ਪਾਛੇ। ਸਗਰੇ ਸੋਭ ਬਸਤ੍ਰ ਤਨੁ ਕਾਛੇ[4]॥੩॥ਬੈਠੇ ਲਿਖਿਨਹਾਰ ਢਿਗ ਬ੍ਰਿੰਦਾ ਕਿਤਿਕ ਖੁਸ਼ਾਮਦ ਕਰਤਿ ਬਿਲੰਦ। ਕਾਰਜ ਅਰਥੀ ਮਾਨਵ ਕੋਈ। ਜੋਰਤਿ ਹਾਥਨਿ ਜਾਚਤਿ ਸੋਈ॥੪॥ਬਡੀ ਕਚਹਿਰੀ ਮਹਿੰ ਸੋ ਬੈਸਾ। ਉੱਤਰ ਦੇਤਿ ਜੋਗ ਜਿਸ ਜੈਸਾ। ਬਿੱਪ੍ਰ ਆਸ਼ੀਰਬਾਦ ਕਹਿ 'ਜੀਵਹੁ। ਚਿਰੰਕਾਲ ਜਸੁ ਜੁਤਿ ਜਗ ਥੀਵਹੁ' ॥ ੫॥ਮੁਖ ਮੁਰਝਾਯੋ ਬਹੁ ਦਿਜ ਕੋਰਾ।ਚੰਦੂ ਤਬਹਿ ਬਿਲੋਚਨ ਹੋਰਾ। 'ਪਾਂਇ ਲਗਹਿ[5],ਪਾਂਧਾ!ਕਹੁ ਬਾਤੀ।ਤੁਝ ਦੇਖਤਿ ਧਰਕਤਿ ਮੁਝ ਛਾਤੀ ॥੬॥ ਫਰਕਤਿ ਬਾਮ ਅੰਗ ਤਨ ਮੇਰੋ।ਨਹੀਂ ਸ਼ਗੁਨ ਕੁਛ ਆਛੇ ਹੇਰੋ।ਬਦਨ ਸਚਿੰਤ ਦੇਖਿ ਕਰਿ ਤੋਹੀ।ਅਤਿ ਸੰਸੈ ਹੋਵਤਿ ਉਰ ਮੋਹੀ ॥੭॥ ਪੰਥ ਚਲਤਿ ਵਸਤੂ ਚੁਰਵਾਈ। ਕਿਧੌਂ ਅਪਰ ਕਾਰਜ ਬਿਗਰਾਈ। ਮੁਦਿ ਜੁਤ ਮਿਲਿਬੋ ਚਹੀ-ਅਹਿ ਤੇਰਾ। ਪਠਨੋ ਹੁਤੋ ਸ਼ਾਦੀ ਹਿਤ ਮੇਰਾ॥੮॥ਜਿਸ ਮਹਿੰ ਤੁਝ ਕੋ ਲਾਭ ਬਿਸਾਲਾ।ਅਸ ਕਾਰਜ ਮਹਿੰ ਤੂੰ ਇਸ ਕਾਲਾ ਸਮੈ ਹਰਖ ਕੇ ਮੁਖ ਮੁਰਝਾਯੋ।ਦੇਖਤਿ ਮੋਕੋ ਅਚਰਜ ਆਯੋ॥੯॥ਸ਼ੁਭ ਕਾਰਜ ਸੋ ਬਨਨੋ ਕਿ ਨਾਂਹੀ?। ਕਹੁ ਪਾਂਧਾ ਸਭਿ ਬਿਧਿ ਮੁਝ ਪਾਹੀ'।ਸੁਨਿ ਚੰਦੂ ਤੇ ਬਿੱਪ੍ਰ ਉਚਾਰਾ।'ਸੁਨਹੁ ਇਕੰਤ ਹੋਇ ਕਰਿ ਸਾਰਾ'॥੧੦॥ਸੰਸੈ ਜੁਤ ਉਠਿ ਕਰਿ ਤਤਕਾਲਾ। ਬੈਠਨੋ

---

[1]ਦਾਜ। [2]ਨਰਮ ਵਿਛੌਨੇ ਤੇ ਕਾਲੀਨ [ਫ਼ਾ:, ਗਿਲੀਮ=ਕੰਬਲੀ, ਗੱਦਾ। ਫ਼ਾ:, ਗ਼ਾਲੀਚਹ= ਕਾਲੀਨ]। [3]ਤਕੀਆ, ਸਿਰਹਾਣਾ। [4]ਸਜਾਏ ਹੋਏ। [5]ਪੈਰੀ ਪੈਂਦਾ ਹਾਂ।

ਸਭਿ ਤੇ ਹੋਇ ਨਿਰਾਲਾ। ਦਿਜ ਨੇ ਢਿਗ ਹੁਇ ਸਕਲ ਸੁਨਾਯੋ।'ਹੇ ਜਜਮਾਨ! ਸੁ ਹੁਇ ਪ੍ਰਭੁ ਭਾਯੋ[1]॥੧੧॥ ਹਮ ਨਾਤਾ ਜਬਿ ਲੇ ਕਰਿ ਗਏ। ਕੁਛ ਦਿਨ ਤਬਹਿ ਸੁਧਾਵਤਿ ਭਏ। ਸਕਲ ਸਮਾਜ ਮਿਲਨੋ ਤਤਕਾਲਾ। ਲੋਕ ਹਜ਼ਾਰਹੁੰ ਅਨੰਦ ਬਿਸਾਲਾ॥੧੨॥ਬਾਲਕ ਚੌਂਕੀ ਆਨਿ ਬਿਠਾਯਹੁ।ਗਾਵਨਿ ਬਾਦਤਿ ਸਕਲ ਰਚਾਯਹੁ। ਹਮਹਿੰ ਬੁਲਾਯੋ ਗਮਨੇ ਤੀਰ। ਜਹਿੰ ਗੁਰੁ ਅਪਰ ਨਰਨਿ ਕੀ ਭੀਰ॥੧੩॥ਨੌ ਗ੍ਰਿਹ ਗਨਪਤਿ ਹੁਤੋ ਮਨਾਯਹੁ।ਤਿਲਕ ਕਰਨਿ ਕੋ ਜਬਿ ਉਦਤਾਯਹੁ। ਦਿੱਲੀ ਤੇ ਤਬਿ ਪਠਈ ਪਾਤੀ[2]। ਚਲਤਿ ਹਮਹਿ ਤੁਮ ਕਹੀ ਜੁ ਬਾਤੀ॥੧੪॥ਮੋਰੀ ਅਰੁ ਦ੍ਰਿਸ਼ਟਾਂਤ ਚੁਬਾਰਾ। ਨਿਜ ਬਡਤਾ[3]ਕੋ ਹੋਤੁ ਉਚਾਰਾ। ਕਿਹ ਸੁਨਿ ਕੈ ਲਿਖਿ ਭੇਜਨੋ ਸਾਰੋ। ਸੋ ਪਠਿ ਕੈ ਲਖਿ ਤੁਵ ਹੰਕਾਰੋ॥੧੫॥ਜਰੀ ਨ ਬਾਤ,ਨ ਲਖੀ ਬਡਾਈ। ਤੂਰਨ ਹਮ ਸੋਂ ਗਿਰਾ ਅਲਾਈ।–ਰਹੈ ਚੁਬਾਰੋ ਸੋ ਦੁਖ ਪਾਵਹਿ। ਮਾਰਹਿ ਟੱਕਰ ਭਾਲ ਭਨਾਵਹਿ–॥ ੧੬॥ ਕੋਤਿਕ ਸਿੱਖ ਕਹਨੋ ਬਖਸ਼ਾਤਾ।–ਨਹਿੰ ਲਿਹੁ ਇਸ ਕਿਰਾੜ ਕੋ ਨਾਤਾ–।ਪ੍ਰਥਮ ਭਯੋ ਤੈਂ ਬੋਲ ਬਿਗਾੜ। ਸਹੀ ਨ ਤਿਨਹੁ ਸੁ ਦੀਨਿ ਉਘਾੜ[4]॥੧੭॥ਕਸਾ ਕਹੀਅਹਿ ਬਡ ਕਾਜ ਬਿਗਾਰਾ।ਨਹਿੰ ਸਵਰਯੋ ਮੈਂ ਬਹੁਤ ਉਚਾਰਾ।ਕਹਤਿ ਭਏ,–ਜੋ ਸਮ ਹੈ ਮੋਰੀ[5]।ਸਮ ਮੋਰੀ ਕੋਮਿਲਹਿ ਸੁ ਮੋਰੀ[6]–॥੧੮॥ਇਮ ਸੁਨਿ ਬਹੁਤ ਥਾਨਿ ਕੀ ਸੰਗਤਿ।ਬੈਠੀ ਬ੍ਰਿੰਦ ਬਿਲੋਕ ਉਮੰਗਤਿ। ਤਿਨ ਮਹਿੰ ਤੇ ਇਕ ਉਠਿ ਕਰਿ ਖੱਤ੍ਰੀ।ਹਾਥ ਜੋਰਿ ਕਹਿ ਗਿਰਾ ਬਚਿੱਤ੍ਰੀ॥੧੯॥–ਸਪਤ ਬਰਖ ਕੀ ਦੁਹਿਤਾ ਮੇਰੀ।ਲਿਹੁ ਨਾਤਾ ਗੁਰ ਕਰਹੁ ਨ ਦੇਰੀ–। ਬਾਲਕ ਤਿਲਕ ਕਰਨੋ ਤਤਕਾਲਾ। ਤਿਮ ਹੀ ਉਤਸਵ ਰਹਨੋ ਬਿਸਾਲਾ॥੨੦॥ਖੱਤ੍ਰੀ ਔਰ ਉਠਨੋ ਇਕ ਪਾਛੇ।ਸੰਗ ਗੋਤ ਨਿਜ ਕਹਿ ਕਰਿ ਆਛੇ।ਤਬਿ ਹੀ ਦੂਜੀ ਕਰੀ ਸਗਾਈ।ਦੇਖਤਿ ਦੁਗਨੀ ਬਜੀ ਬਧਾਈ॥੨੧॥ ਨਾਤਾ[7]ਤੋਹਿ ਸੁਤਾਕੋ ਫੇਰਾ।ਚਲਨੋ ਉਪਾਇ ਨਹੀਂ ਕੁਛ ਮੇਰਾ[8]।ਸੁਨਿ ਅਨਖਨੋ[9] ਚੰਦੂ ਮਤਿ ਹੀਨ।ਤਾਪਤਿਰਿਦਾ ਤ੍ਰੁਸ਼ਨਿ ਦੁਖਭੀਨ॥੨੨॥ਥਾਨ ਸਮਾਨ ਬੈਨ ਦਿਜ ਕੇਰੇ। ਲਗੇ ਰਿਦੇ ਭਏਦੁਖਤਿ ਬਡੇਰੇ।'ਕਹਤਿ ਭਯੋ 'ਪਾਂਧਾ ! ਸੁਨਿ ਲੇਹੁ। ਜਨੋਂ ਕਨੋਂ ਸਾਕ ਤਿਸੀ ਥਲ ਦੇਹੁ॥੨੩॥ਐਸੀ ਬਿਦਤਿ ਹੋਇ

[1]ਸੋ ਹੋਂਵਦੀ ਹੈ (ਜੋ) ਪ੍ਰਭੂ ਨੂੰ ਚੰਗੀ ਲਗਦੀ ਹੈ। [2]ਭੇਜੀ ਗਈ ਪੱਤ੍ਰਿਕਾ । [3]ਬੜਿਆਈ। [4]ਪ੍ਰਗਟ ਕਰ ਦਿੱਤੀ। [5]ਜੋ ਮੋਰੀ ਦੇ ਸਮਾਨ ਹੈ। [6]ਉਹ ਮੇਰੇ ਸਮਾਨ ਹੈ ਸੋ ਮੇਰੇ ਭਾਈਂ ਮਿਲੇਗਾ (ਅ)ਉਹ ਮੋਰੀ ਨੂੰ ਮੋਰੀ ਵਾਂਗ ਆ ਮਿਲੇਗਾ। [7]ਸਾਕ। [8]ਅਣਖ ਵਿੱਚ ਆਯਾ ਭਾਵ ਖਿਝਿਆ।

ਨਹਿੰਜਾਇ।–ਹਟਨੋ ਸਾਕ ਲਾਗੀ ਮੁਰਿ ਅਯਿ–।ਯਾਂਤੇ ਤੁਰਨਿ ਅਬ ਚਲਿ ਜਾਵਹੁ।ਮੈਂ ਪੱਤ੍ਰੀ ਲਿਖਿ ਦੇਉਂ ਸਿਧਾਵਹੁ॥੨੪॥–ਮੋਹਿਦਿਵਾਨ ਸ਼ਾਹਕੋ ਜਾਨਹੁ।ਭਲੀ ਬਾਤ ਨਾਤੋ ਅਬ ਮਾਨਹੁ–।ਇਮ ਛਰਾਇ ਕਰਿ ਦੀਜਹੁ ਪਾਤੀ। ਜਿਸਤੇ ਧਰਕ ਉਠੈ ਤਿਸ ਛਾਤੀ॥੨੫॥ਮ੍ਲੇਛ ਕਠੋਰ ਕਹਹੁ ਬਿਧਿ ਦੋਈ। –ਅਬਿ ਨਾਤੋ ਇਹ ਲੇਹਿ ਨ ਕੋਈ। ਯਾਤੇ ਤੁਮ ਢਿਗ ਪੁਨਹੁ ਪਠਾਵਾ–[1]। ਇਸ ਪ੍ਰਕਾਰ ਦਿਜ ਕੋ ਸਮੁਝਾਵਾ॥੨੬॥ਪਾਤੀ ਲਿਖਨਿ ਲਗਨੋ ਪਨ ਚੰਦੂ। [2]ਲਿਖਤੁਮ ਸ਼ਾਹੁ ਦਿਵਾਨੁ ਬਿਲੰਦੂ।ਸ਼੍ਰੀ ਅਰਜਨ! ਰਿਸ ਕੈਸੇ ਕਰੀ?।ਸਹਜ ਸੁਭਾਇਕ ਮੈਂ ਜੁ ਉਚਰੀ ॥੨੭॥ ਕਿਨਹੂੰ ਅਧਿਕ ਵਧਾਇ ਸੁਨਾਈ। ਜਾਤ ਗੋਤ ਉੱਤਮ ਲਘੁਤਾਈ।ਕਜਾ ਹੁਇ ਗਯੋ ਜੁ ਮੈਂ ਕਹਿ ਦੀਨਿ। ਜਥਾ ਜੋਗ ਲਿਹੁ ਮਨ ਮਹਿੰ ਚੀਨਿ ॥੨੮॥ਕਹਾਂ ਭਯੋ ਜੇ ਅਪਰ ਸਗਾਈ।ਧਨੀ ਪੁਰਖ ਕੇ ਬਹੁ ਹੁਇ ਜਾਈਂ । ਜੇ ਹਮਰੋ ਸਨਬੰਧ ਤੁਮਾਰੇ । ਕਾਰਜ ਦੇਉਂ ਅਨੇਕ ਸੁਧਾਰੇ ॥੨੯॥ ਨਾਂਹਿ ਤ ਜੋ ਕਰਿ ਲੇਹੁ ਨ ਨਾਤਾ।ਤੌ ਮੇਰੋ ਬੈਰੀ ਬੱਖਨਾਤਾ। ਤਮਰੇ ਸਿੱਖਨ ਕੂਕਰ ਕਹਨੋ।ਸੋ ਸੁਨਿ ਮੈਂ ਹਿਰਦੇ ਦੁਖ ਲਹਨੋ॥੩੦॥ਕੂਕਰ ਹੋਇ ਲਗੋਂ ਤੁਮ ਗੈਲ[1] । ਤਬਿ ਜਾਨਹੁ ਜਬਿ ਹੁਇ ਫਲ ਫੈਲ[2]। ਅਬਿ ਲੌ ਰਸ ਹੈ ਹਮ ਤੁਮ ਮਾਂਹਿ। ਅਧਿਕ ਬਿਰੋਧ ਬਧਾਵਹੁ ਨਾਂਹਿ॥੩੧॥ਮੋ ਸੋਂ ਦ੍ਵੈਸ਼ ਰਚਹਿ ਬਿਨ ਜਾਨੇ।ਸੋ ਆਸ਼ਾ ਜੀਵਨਿ ਕਿਮ ਠਾਨੇ।ਸ਼ਾਹੁ ਦਿਵਾਨ ਮਰਾਤਬ ਮੋਹਿ । ਕਹੌਂ ਬਾਕ ਮਾਨਹਿਂ ਤਿਮ ਹੋਹਿ[3]॥੩੨॥ ਕਨਕਾ ਅਬਹਿ ਹੁਤਾਸਨ ਦ੍ਵੈਸ਼[4]।ਸਮਝਹੁ ਕੀਜਹੁ ਨਹੀਂ ਵਿਸ਼ੇਸ਼[5]। ਇੱਤਮਾਦਿਕ ਲਿਖਿ ਕੈ ਬਿਚ ਪਾਤੀ। ਲਿਖਿ ਅਨੀਤ ਕੋ ਸੂਲਗਤਿ ਛਾਤੀ॥੩੩॥ਏਕ ਨਿਸਾ ਦਿੱਲੀ ਦਿਜ ਰਹਨੋ।[6]ਬਡੀ ਪ੍ਰਾਤ ਚਲਿ' ਚੰਦੂ ਕਹਨੋ। ਪਸ਼ਚਮ ਮੁਖ ਕਰਿ ਗਮਨਨੋ ਤਬੈ। ਸਨੈ ਸਨੈ ਮਗ ਉਲੰਘਨੋ ਸਬੈ॥੩੪॥ ਗੁਰੁਪੁਰਿ ਬਿਖੈ ਪ੍ਰਵੇਸ਼ਨੋ ਆਇ।ਨਿਸ ਪਰਿ ਗਈ ਬਸਨੋ ਇਕ ਥਾਇੰ । ਭਈ ਪ੍ਰਾਤ ਗੁਰੁ ਸਭਾ ਲਗਾਈ। ਸੰਗਤਿ ਸਿਖ ਮਸੰਦ ਸਮੁਦਾਈ॥੩੫॥ਬਿੱਪ੍ਰ ਆਇ ਕਰਿ ਆਸ਼ਿਖ ਦੀਨਿ।ਪਾਤੀ ਬੈਠਿ ਅੱਗੁ ਕੋ ਕੀਨਿ। ਲੈ ਸਿਖ ਗੁਰੁ ਕੇ ਕਰ ਪਕਰਾਈ।ਖੋਲਿ ਪਢੀ ਚੰਦੂ ਚਤੁਰਾਈ ॥੩੬॥ ਜਾਨਿ ਕੁਟਿਲਤਾ ਮੂਰਖ ਕੇਰੀ । ਉੱਤਰ ਕਹਤਿ ਭਏ ਤਿਸ ਬੇਰੀ ।[7]ਮਾਨਨੀਯ ਗੁਰੁ ਸਿੱਖ ਹਮਾਰੇ।ਕਰਹਿੰ ਤਥਾ ਇਹ[8] ਜਥਾ ਉਚਾਰੇਂ॥

---

[1]ਪਿੱਛੇ । [2]ਫਲ ਫਲੇਗਾ । [3](ਬਾਦਸ਼ਾਹ) ਮੰਨਦਾ ਹੈ ਤੇ ਤਿਵੇਂ ਹੀ ਹੁੰਦਾ ਹੈ । [4]ਕਿਣਕਾ ਵਤ ਵੈਰ ਦੀ ਅਗਨੀ । [5]ਭਾਵ ਸਿੱਖ ।

੩੭॥ ਸ਼੍ਰੀ ਨਾਨਕ ਆਦਿਕ ਗੁਰੁ ਸਾਰੇ। ਜਾਨਤਿ ਰਹੋ ਇਨਹੁ ਬਹੁ ਪਸਾਰੇ। ਹਮ ਭੀ ਮਾਨਤਿ ਹੈਂ ਸਿਖ ਬਾਕ। ਕਹਜੋ ਤਿਨਹੁ–ਨਹਿ ਲੀਜਹਿ ਸਾਕ–॥ ੩੮॥ ਸੋ ਕਿਮ ਫੇਰਿ ਸਕਹਿ ਮਨ ਜਾਨੋ।ਤੁਮ ਕਜੋਂ ਅਬਿ ਐਸੇ ਹਠ ਠਾਨੋ। ਅਪਰ ਥਾਨ ਨਾਤਾ ਕਰਿ ਦੀਜਹਿ। ਜੋ ਅਪਨੇ ਸਮਸਰ ਲਖਿ ਲੀਜਹਿ ॥ ੩੯॥ਵੋਹਰਾ॥ਸੁਤ,ਤਿਯ,ਧਨ,ਤਨ ਆਦਿ ਸਭਿ ਤਜਿਤਿ ਨ ਲਾਵੈਂ ਦੇਰਿ। ਸਿੱਖ ਬਚਨ ਕੋ ਤਜਾਗਬੋ ਤਊ ਨ ਹਮਤੇ ਹੇਰਿ*॥ ੪੦ ॥ ਚੌਪਈ ॥ ਹੋਇ ਸਿੱਖਜ ਏਤੋ ਪਦ ਪਾਏ।ਸਕਲ ਜਗਤ ਕੋ ਪੂਜ ਬਨਾਏ। ਸਿਖ ਕੋ ਸਮਸਰ ਅਪਰ ਨ ਪਸਾਰੋ। ਸਾਸਿ ਸਾਸਿ ਮਹਿਂ ਸਿੱਖ ਸੰਭਾਰੋਂ ॥੪੧॥ ਪੂਜਨੀਯ ਹੈਂ ਸਿੱਖਜ ਮਹਾਂਨ। ਤਨ ਧਨ ਮੇਰੋ ਹੈਂ ਸਿੱਖ ਪ੍ਰਾਨ।ਸਿੱਖਨਿ ਕੀ ਕਰੁਨਾ ਸੁਖ ਪੱਯੋ।ਕਹਜੋ ਤਿਨਹੁ ਕੋ ਕਿਮ ਹਟਕੱਯੋ ॥ ੪੨ ॥ ਬਿਸ਼ਨੁ ਭਗਤ ਵਤਸਲ ਭਗਵਾਨ[1]। ਜਿਮ ਤਿਨ ਕੋ ਪ੍ਰਿਯ ਭਗਤ ਮਹਾਂਨ। ਤਥਾ ਹਮਾਰੈ ਸਿੱਖਨਿ ਕੇਰੀ। ਸ਼੍ਰੀ ਸਤਿਗੁਰੁ ਸੋਂ ਪ੍ਰੀਤਿ ਘਨੇਰੀ॥੪੩॥ਹਮ ਤੇ ਲਿਯੋ ਜਾਇ ਨਹਿਂ ਨਾਤਾ।ਕਹੁ ਦਿਜ ਚੰਦ੍ਰ ਕਹੁ ਬੱਖਜਾਤਾ[2]।ਸੁਨਤਿ ਬਿੱਪ੍ਰ ਨੇ ਗਿਰਾ ਬਖਾਨੀ। 'ਸ਼ਾਹੁ ਦਿਵਾਨ ਅਧਿਕ ਹਠ ਮਾਨੀ[3]॥੪੪॥ਪਰਹਿ ਬੈਰ ਬਹੁ ਕਾਜ ਬਿਗਾਰੈ। ਚਹੈ ਸੁ ਕਰੈ ਮਹਾਂ ਬਲ ਧਾਰੇ। ਹਟੀ ਸਗਾਈ ਸਮ ਦੁਖ ਔਰਿ।ਨਹੀਂ ਹੋਤਿ ਜਾਨਹਿਂ ਸਭਿ ਠੌਰਿ ॥ ੪੫ ॥ ਹਿਤ ਰਾਵਰ[4] ਕੋ ਮੈਂ ਸ਼ੁਭ ਕਹਜੋ। ਜਥਾ ਭਵਿੱਖਜਤਿ ਬਰਤਹਿ ਲਹਜੋ[5]।ਲਿਹੁ ਨਾਤਾ ਹੁਇ ਸ਼ਾਂਤਿ ਬਿਖੇਰਾ। ਨਾਂਹਿ ਤ ਇਸ ਫਲ ਕਸ਼ਟ ਘਨੇਰਾ॥੪੬॥ਸਮਾ ਚੁਕੇ ਪਛੁਤਾਵਨਿ ਰਹੋ।–ਭਲੋ ਨ ਕਰਜੋ–ਆਪਿ ਕੋ ਕਹੇਂ[6]।ਯਾਂਤੇ ਮਾਨਿ ਲੇਹੁ ਮਤਿ ਮੇਰਾ।ਦੁਹ ਦਿਸ਼ਿ ਵਧਹਿ ਪ੍ਰਮੋਦ ਬਡੇਰਾ ॥੪੭॥ ਨਤੁ ਸੰਸੈ ਜੀਵਨਿ ਮਹਿਂ ਹੋਇ। ਜੇਤੋ ਬਲ ਕਰਿ ਹੈ ਸਭਿ ਕੋਇ'। ਸੁਨਿ ਸ਼੍ਰੀ ਅਰਜਨ ਦਿਜ ਤੇ ਬਾਤਿ। ਬੋਲੇ ਸ਼੍ਰੀ ਮੁਖ ਤੇ ਮੁਸ-

[1]ਭਗਤਾਂ ਦਾ ਪਿਆਰਾ ਵਿਸ਼ਨੂੰ ਭਗਵਾਨ ਹੈ। [2]ਹੰਕਾਰੀ । [3]ਆਪਦੇ ਭਲੇ ਲਈ। [4]ਅੱਗੇ ਨੂੰ ਵਰਤਦੀ ਜਾਣੀ ਹੈ। [5](ਉਸ ਵੇਲੇ) ਜੋ ਕੀਤਾ ਸੀ ਚੰਗਾ ਨਹੀਂ ਸੀ–ਇਉਂ ਆਪਣੇ ਆਪ ਨੂੰ (ਪਿਛੋਂ) ਕਹੀਦਾ ਹੈ।

*ਦੇਖੋ ਸਤਿਗੁਰ ਜੀ ਸਿੱਖ ਨੂੰ ਕਿੰਨਾਂ ਪਿਆਰ ਕਰਦੇ ਹਨ। ਇਹੋ ਬਿਰਦ ਦਸਾਂ ਗੁਰਾਂ ਦਾ ਰਿਹਾ ਹੈ। ਸ਼੍ਰੀ ਮੁਖ ਵਾਕ ਹੈ:–'ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰ ਸਿਖ ਕੀ' ਫੇਰ ਸ਼੍ਰੀ ਮੁਖ ਵਾਕ ਉਚਾਰਿਆ:–'ਸੋ ਗ੍ਰਹ ਮੈ ਤਨ ਤੇ ਮਨ ਤੇ ਧਨ ਲੌ ਸਭ ਹੈ ਇਨ ਹੀ ਕੋ'। ਪਰ ਏਹ ਯਾਦ ਰਹੇ ਕਿ ਇਸ ਸਮੇਂ ਦੇ ਸਿੱਖ ਨਾਮ ਨਾਲ ਜਾਗੇ ਹੋਏ ਲਿਵ ਵਾਲੇ ਬੰਦੇ ਹੁੰਦੇ ਸਨ। ਸਾਈਂ ਤੋਂ ਟੁੱਟੀ ਸੁਰਤ ਵਾਲੇ ਸਾਕਤ ਨਰ ਨਹੀਂ ਸਨ ਹੁੰਦੇ।

ਕਾਤਿ॥੪੮॥'ਹਮ ਕਿ ਸਹੂੰ ਸੋ ਬੈਰ ਨ ਕਰੈਂ।ਕਿਸਕੋ ਬੁਰੋ ਨ ਹਿਰਦੈ ਧਰੈਂ। ਕਰਹਿ ਨ੍ਰਵੈਰ ਸੰਗ ਜੋ ਬੈਰ। ਤਿਸ ਕੋ ਜੁਗ ਲੋਕਨਿ ਕਜਾ ਖੈਰ?॥੪੯॥ ਸਭਿ ਕੋ ਪਤਿ ਪਰਮੇਸ਼ੁਰ ਅਹੈ।ਸੁਖਦੁਖਕੀ ਸੁਧਿ ਜਗ ਕੀ ਲਹੈ।ਭਲਾਬੁਰਾ ਜੋ ਕਰਮ ਕਰੈਤ।ਤਿਨ ਤੇ ਸੁਖ ਦੁਖ ਜੀਵ ਧਰੈਤੇ॥੫੦॥ਚਿਤਵਤਿ ਬੁਰਾ, ਬੁਰਾ ਫਲ ਪਾਵੈ।ਇਹੀ ਨੇਮ ਪ੍ਰਭੁ ਤੇ ਬਨਿ ਆਵੈ।ਪਰ ਕੋ ਖਨਹਿ ਕੂਪ ਹਿਤ ਬੁਰੇ'।ਝੇਰੇ'ਗਿਰੈ ਸੁ ਬਹੁ ਦੁਖਭਰੈ'॥੫੧॥ਇਮ ਕਹਿਤੁਸ਼ਨਿਭਏ ਗੁਸਾਈਂ। ਦਿਜ ਉਠਿ ਗਯੋ ਬਹੁਤ ਪਛੁਤਾਈ। ਦਿੱਲੀ ਪੁਰਿ ਕੋ ਹੋਇ ਨਿਰਾਸ। ਚੰਦੂ ਕੋ ਸੁਧਿ ਦਈ ਅਵਾਸ॥ ੫੨॥ ਦੋਹਰਾ॥ ਚੰਦੂ ਸੁਨਿ ਜਰ ਬਰ ਗਯੋ —ਨੈਕ ਨ ਮਾਨਜੋ ਤ੍ਰਾਸ।ਕਰੀ ਜਾਤਿ ਮੈਂ ਹੀਨਤਾ[3]ਹਤੋਂ ਜਤਨ ਨਿਰਜਾਸ— ॥ ੫੩ ॥ ਗੁਰੁ ਘਰ ਸੋਂ ਰਚਿ ਦ੍ਵੈਸ਼ ਕੋ ਬੁਰੀ ਕਰਨਿ ਤਬਿ ਲਾਗਿ। ਘਾਤਿ ਬਿਚਾਰਤਿ ਪਿਖਤਿ ਨਿਤ ਚੁਗਲੀ ਉਗਲਕੁਭਾਗ॥੫੪॥ਬਹੁਰ ਕਥਾ ਇਹ ਕਹੈਂ ਗੇ ਦੁਸ਼ਟੀ ਦੁਸ਼ਟ ਜੁ ਕੀਨਿ। ਸ਼੍ਰੀ ਹਰਿ ਗੋਵਿੰਦ ਬਜਾਹੁ ਕੋ ਸੂਤਾ ਸੁਨਹੁ ਪ੍ਰਬੀਨ ॥੫੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਦੰਦੂ ਕੋ' ਪ੍ਰਸੰਗ ਬਰਨਨੰ ਨਾਮ ਅਸ਼ਟਮੋ ਅੰਸੁ ॥ ੮ ॥

੯. [ਵਿਆਹ ਦੀ ਤਿਆਰੀ। ਮੋਲ ਦਾ ਆਵਣਾ]।

ਦੋਹਰਾ॥ ਬਾਸੁਰ ਕਿਤਿਕ ਬਿਤਾਇ ਕਰਿ ਸ਼੍ਰੀ ਗੁਰ ਅਰਜਨ ਨਾਥ। ਚਿਤਵਤਿ ਨੰਦਨ ਬਜਾਹ* ਕੋ ਬਢਿ ਉਤਸਵ ਕੇ ਸਾਥ ॥ ੧ ॥ ਨਿਸਾਨੀ ਛੰਦ ॥ ਅਗਹਨਿ[6] ਬੀਤਜੋ ਮਾਸ ਜਬਿ ਪੁਨ ਪੁਸ[4] ਸੁ ਆਧੋ।ਸਮੈ ਮਹਾਂ ਉਤਸਾਹ ਕੋ ਜਾਨਜੋ ਨਿਯਰਾਧੋ। ਮਹਾਂਦੇਵ ਸੋਂ ਮਿਲਿ ਗੁਰੂ ਬੈਠੇ ਇਕ ਥਾਨਾ। ਕਰੀ ਵਾਰਤਾ ਬਹੁਤ ਹੀ ਪਰਸੰਗ ਜਿ ਨਾਨਾ॥ ੨॥ ਬਹੁਰ ਬਜਾਹ ਕੀ ਬਾਤਿ ਕੋ ਸਭਿ ਜ਼ਿਕਰ ਸੁਨਾਯੋ।'ਏਕ ਮਾਸ ਹੀ ਬਿਚਿ ਰਹਜੋਦਿਨ ਨਿਕਟ ਸੁ ਆਯੋ । ਬ੍ਰਹਿ ਕ੍ਰਾਤ ਅਬਿ ਦੂਰਿ ਹੈ ਬਡ ਧਰਤਿ ਬਿਰੋਧਾਨੰਮ ਭਏ,ਨਹਿੰਮਾਨਹੀ, ਰਾਖਹਿ ਉਰ ਕ੍ਰੋਧਾ॥੩॥ਚਹਿਯਹਿ ਅਬਹਿ ਬੁਲਾਵਨੋ ਇਹੁ ਉਚਿਤ ਮਹਾਨਾ ।ਸਹਤ ਕੁਟੰਬ ਸੁ ਆਵਨੋ ਹੋਵਹਿ ਇਸ ਥਾਨਾ'। ਮਹਾਂਦੇਵ ਬੋਲਜੋ ਸੁਨਤਿ 'ਭੇਜਹੁ ਲਿਖਿ ਪਾਤੀ। ਕੋ ਨਰ ਆਛੈ ਜਾਇਕੈ ਆਨਹਿ ਭਲਿ ਭਾਂਤੀ ॥

---

[1]ਪਰਾਏ ਦੇ ਬੁਰੇ ਲਈ ਖੂਹ ਖੋਦੇ। [2]ਖਤਿ ਵਿਖੇ। [3]ਮੇਰਾ ਡਰ (ਗੁਰੂ ਜੀ ਨੇ)ਨਹੀਂ ਮੰਨਿਆਂ,ਮੇਰੀ ਜਾਤ (ਭਾਈਆਂ) ਵਿਚ ਹੀਨਤਾ ਕੀਤੀ। [4]ਮੱਘਰ। [5]ਪੋਹ ਦਾ ਮਹੀਨਾ। *ਸ਼੍ਰੀ ਗੁਰੂ ਹਰਿਗੋਬਿੰਦ ਜੀ ਦੇ ਵਿਵਾਹਾਂ ਪਰ ਵੇਖੋ ਰਾਸ ੫ ਅੰਸੁ ੨੭ ਅੰਕ ੪੬ ਦੀ ਹੇਠਲੀ ਟੂਕ।

੪॥ ਸਨਮਾਨਹੁ ਸਭਿ ਰੀਤਿ ਤੇ ਹੈ ਭ੍ਰਾਤ ਬਡੇਰੋ। ਜਨੋਂ ਕਨੋਂ ਕਰਿ ਤਿਸ ਆਨਿਯੇ ਆਛੀ ਬਿਧਿ ਹੋਰੋ।ਪਰਨੇ[1] ਮਰਨੇ ਮਹਿੰ ਸਰਬ ਸਨਬੰਧਿ[2] ਮਿਲੰਤੇ। ਇਹੀ ਜਗਤ ਕੀ ਰੀਤਿ ਹੈ ਸਭਿ ਨਰ ਬਰਤੰਤੇ॥੫॥ਸ਼ਾਦੀ ਤੁਮਰੇ ਸਦਨ ਹੈ ਰੂਠੇ ਸੁ ਮਨਾਓ[3]। ਭ੍ਰਾਤਾ ਕ੍ਰਹੁ ਇਕੱਤ੍ਰ ਸਭਿ ਬਡਿਤਾ ।ਜਸ ਪਾਓ। ਸ਼ੋਭਾ ਹੈਬਹੁ ਮੇਲਿ ਕੀ ਬੰਧੁਪ ਸਮੁਦਾਯਾ[4]।ਜਾਤਿ ਬਿਖੈ ਸੋ ਬਡਾ ਹੁਇ ਸਭਿ ਸੋਂ ਬਨਿ ਆਯਾ[5]॥੬॥ ਮਹਾਂਦੇਵ ਕੇ ਬਾਕ ਕੋ ਸਤਿਗੁਰੁ ਨੇ ਮਾਨਾ। ਲਿਖੀ ਪੱਤ੍ਰਿਕਾ ਤਬਹਿ ਗੁਰੁ ਬਛਿਆਇ ਮਹਾਨਾ।[6]ਮਿਹਰਵਾਨ ਨੰਦਨ ਜਥਾ ਹਰਿ ਗੋਵਿੰਦ ਤੈਸੋ।ਬਨਾਹ ਸਮਾਂ ਇਨ ਕੋ ਅਬਹਿ ਭੇਜਨੋ ਲਿਖਿ ਜੈਸੇ॥੭॥ਅਪਨਿ ਜਾਨਿ ਆਵਹੁ ਇਹਾਂ ਤੁਮ ਕਾਜ ਰਚਾਵੋ। ਜਿਮ ਆਇਸੁ ਦਿਹੁ ਕਰਹਿੰ ਤਿਮ ਜਿਸ ਤੇ ਜਸੁ ਪਾਵੋਂ। ਕ੍ਰੋਧ ਖਿਰੋਧ ਨ ਕੀਜੀਏ ਹਮ ਕੋ ਲਘੁ ਜਾਨੋ। ਹਾਨ ਲਾਭ ਤੁਮ ਕੋ ਅਹੈ ਜਸੁ ਅਪਜਸੁ ਸਾਨੋ[8]॥੮॥ਹਮ ਲਘੁ ਤੁਮ ਭ੍ਰਾਤਾ ਬਡੇ ਸਗਰੀ ਬਿਧਿ ਜਾਨੋ। ਚਤੁਰ ਮਹਾਂ ਬਿਵਹਾਰ ਮਹਿੰ ਸਭਿ ਤੇ ਨਹਿੰ ਛਾਨੋ[9]।ਇੱਤਯਾਦਿਕ ਲਿਖਿ ਸਿਖ ਪਠਨੋ ਜੰਗਲ[7] ਦਿਸ਼ਿ ਜਾਹੀ।ਗ੍ਰਾਮਨਾਮ ਕੋਠਾ ਅਹੈ ਬਾਸਹਿ ਤਿਸ ਮਾਂਹੀ॥ ੯ ॥ ਕਾਵਰਿ[10] ਭਰਿ ਪਕਵਾਨ ਕੀ ਸੰਗ ਕਰੇ ਕਹਾਰਾ।ਗ।ਮਨੇ ਲੇ ਕਰਿ ਪੰਥ ਕੋ ਗੇ ਸਲਿਤਾ ਪਾਰਾ।ਉਲੰਘ ਬਿਪਾਸਾ ਸਤੁਦ੍ਰਵਾ ਕੋਠੇ ਕਹੁ ਆਏ। ਜਹਿੰ ਪ੍ਰਿਥੀਆ ਬੈਠਨੋ ਸੁਨਨੋ ਤਿਸ ਨਿਕਟ ਸਿਧਾਏ॥੧੦॥ ਅਗ੍ਰ ਮਿਠਾਈ ਕੋ ਧਰਨੋ ਪਾਤੀ ਕਰ ਦੀਨੀ।ਗੁਰੁ ਦਿਸ਼ਿ ਤੇ ਬੰਦਨ ਕਰੀ ਬਹੁ ਧਰੀ ਅਧੀਨੀ।ਪਾਤੀਖੋਲ੍ਹੀਪਠੀ ਜਬਿ ਦੁਖ ਰਿਦਾ ਪਰੋ-ਧੋ।ਚਿਤਵਤਿ–ਸਭਿ ਬਿਧਿ ਭਯੋ ਬਡ[6],ਸੁਤ ਬਨਾਹ ਸੰਜੋਧੋ[10]॥੧੧॥ਵਧਤਿ ਗਯੋ ਦਿਨ ਪ੍ਰਤਿ ਅਧਿਕ, ਨਹਿ ਚਲਨੋ ਉਪਾਊ। ਕਿਮ ਗਹਾਇ ਮਰ-ਵਾਇ ਹੌਂ, ਕੋ ਘਾਤ ਨ ਪਾਊਂ–।ਇਮ ਮਨ ਮਹਿੰ ਸੰਕਟ ਲਹਨੋ ਪਠਿਕੈ ਪੁਨ ਪਾਤੀ। ਉਤਸਵ ਸੁਨਿ ਕੈ ਅਨੁਜ ਕੋ ਜਨੁ ਫਾਟਤਿ ਛਾਤੀ॥੧੨॥ਮੁਖ ਤੇ ਕਹਿ ਸਿਖ ਸਾਖਿ ਤਬਿ[6]ਕੋ ਹਮਰੋ ਭਾਈ?।ਦੁਸ਼ਮਨ ਜਾਨਤਿਹੌਂ ਮਹਾਂ, ਤਿਹ ਸਾਂਝਿ ਨ ਕਾਈ। ਘਰ ਦਰ ਮੋਰੋ ਲੂਟਿ ਕੈ ਪੁਰਿ ਵਹਿਰ ਨਿਕਾਸਾ। ਤੁਹਮਤ ਲਾਇ ਤੁਫਾਨ ਕੀ[11] ਸਭਿ ਬਿਖੈ ਪ੍ਰਕਾਸ਼ਾ ॥ ੧੩ ॥ ਮਹਾਂ ਕਠੋਰ

---

[1]ਵਿਵਾਹ। [2]ਸਿੰਬੰਧੀ। [3]ਰੁੱਸਿਆਂ ਨੂੰ ਮਨਾਓ। [4]ਸਾਰੇ ਸਬੰਧੀਆਂ ਦੇ ਮੇਲ ਦੀ ਸ਼ੋਭਾ ਹੈ। [5]ਜਸ ਅਪਜਸ ਸਣੇ। [6]ਸਭ ਨੂੰ ਪਤਾ ਹੈ ਤੂਸੀ ਵਿਹਾਰ ਵਿਚ ਸਿਆਣੇ ਹੋ। [7]ਮਾਲਵਾ। [8]ਵਹਿੰਗੀ। [9]ਸਭ ਤਰ੍ਹਾਂ ਵੱਡੇ ਹੋ ਗਏ ਹਨ। [10]ਰਚਾਇਆ ਹੈ। [11]ਤੁਫਾਨ ਦੀ, ਭਾਵ ਭਾਰੀ ਤੁਹਮਤ ਲਾਕੇ।

ਨਿਲਾਜ ਹੈ,ਘਟ ਕਪਟ ਬਿਸਾਲਾ। ਮੁਖ ਤੇ ਮੀਠਾ ਉੱਜਲਾ ਅੰਤਰ ਤੇ ਕਾਲਾ।ਪਾਇ ਪਿਤਾ ਕੀ ਵਸਤੁ ਕੋ ਬਡ ਮਾਲਿਕ ਹੋਵਾ।ਤਿਸ ਕੋ ਫਲ ਪਾਯੋ ਨਹੀਂ ਸੰਕਟ ਨਹਿੰ ਜੋਵਾ ॥੧੪॥ ਮੇਲ ਹਮਾਰੋ ਰਹਿ ਚੁਕਯੋ, ਨਹਿੰ ਬਦਨ ਮਿਲੈ ਹੈਂ[1]।ਸ਼ਾਹੁ ਪਾਸ ਗਹਿਵਾਇ ਕਰਿ ਅਵਿਲੋਕ ਸੁ ਲੈਂ ਹੈਂ।ਉਰ ਗ਼ਰੂਰ ਗੁਰੁਤਾ ਲਹੈ[2] ਨਹਿੰ ਜਾਨੈ ਆਨਾ। ਸ਼ਾਹੁ ਦਿਵਾਨ ਮਹਾਨ ਸੋਂ ਜਿਨ ਬਾਦ ਉਠਾਨਾ॥ ੧੫॥ ਕਹਾਂ ਅਲਪ ਹਮ, ਕਹਾਂ ਸੋ ਜਹਿੰ ਬੈਰ ਲਗਾਯੋ। ਨਿਜ ਜੀਵਨਿ ਨਹਿੰ ਚਾਹਤੋ ਦਿਲ ਕੁਤੋ ਬੰਧਾਯੋ[3]।ਮੈਂ ਜਾਵੋਂ ਜਬਿ ਬਜਾਹਮੇਂ ਚੰਦੂ ਸੁਨਿ ਲੈ ਹੈ।ਕਰਹਿ ਬੈਰ ਮੋ ਸੋਂ ਤਬਹਿ ਸਭਿ ਕਿਛੁ ਬਿਗਰੈ ਹੈ॥੧੬॥ਯਾਂਤੇ ਮੈਂ ਕਿਮ ਜਾਇ ਹੌਂ, ਪੁਨ ਦੁਸ਼ਮਨ ਮੇਰਾ। ਨਹਿੰ ਭ੍ਰਾਤਾ ਮਨ ਜਾਨਤੋ,ਛਲ ਕਰਤਿ ਬਡੇਰਾ।ਲੈਜਾਵੈ ਮਿਸ਼ਟਾਨ ਕੋ ਮੈਂ ਨਾਂਹਿ ਨ ਜਾਵੋਂ।ਜੀਵਤਿ ਮਿਲੋਂ ਨ ਪ੍ਰੀਤਿ ਕਿਰ, ਛਾਤੀ ਤਪਤਾਵੋਂ॥੧੭॥ ਉਠਹੁ ਜਾਹੁ ਮਮ ਪਾਸ ਤੇ ਨਹਿੰ ਬਿਲਮ ਲਗੀਜੈ । ਅਨਿਕ ਜਤਨ ਤੇ ਨਹੀਂ ਮਿਲੋਂ ਅਬਿ ਜਾਇ ਕਹੀਜੈ[4]। ਇਤਯਾਦਿਕ ਕਹਿ ਕ੍ਰੋਧ ਸੋਂ ਸਿਖ ਦਿਯੋ ਉਠਾਈ।ਕਾਵਰ ਸਭਿ ਮਿਸ਼ਟਾਨ ਕੀ ਹਟਿ ਕਰਿ ਪੁਰਿ ਆਈ ॥ ੧੮ ॥ ਆਇ ਸਿੱਖ ਸਤਿਗੁਰੂ ਕੋ ਬੰਦਨ ਪਦ ਕੀਨੀ। ਪ੍ਰਿਥੀਏ ਕੀ ਸਭਿ ਬਾਰਤਾ ਚਿਤਿ ਹੁਇ ਕਹਿ ਦੀਨੀ। 'ਕ੍ਰੋਧ ਬਿਸਾਲ ਕਰਾਲਤਿ ਸਉਰ ਬੈਰਧਰੈਤਾ। ਚਾਹਤਿ ਹੈ ਗਹਿਵਾਇਬੋ ਪ੍ਰਾਨਨ ਕੋ ਹੈਤਾ'॥੧੯॥ਸੁਨਿ ਸ਼੍ਰੀ ਅਰਜਨ ਜਾਨਿ ਕਰਿ ਭ੍ਰੁਸ਼ਨਿ ਹੀਠਾਨੀ।ਬੁਰਾ ਭਲਾ ਕਿਛੁ ਨਹਿੰ ਕਹਯੋ ਭਾਵੀ ਅਸਮਾਨੀ।ਮਹਾਂਦੇਵ ਕੋ ਫੇਰ ਤਬਿ ਨਿਜ ਨਿਕਟ ਬੁਲਾਯੋ।ਬਡੇ ਭ੍ਰਾਤ ਬਿਰਤੰਤ ਕੋ ਕਹਿ ਸਕਲ ਸੁਨਾਯੋ॥੨੦॥'ਤਿਹ ਸੋਂ ਮੇਲ ਨ ਬਨਤਿ ਹੈ, ਟੂਟਯੋ ਨਹਿੰ ਥੋਰਾ । ਜੋ ਚਾਹਤਿ ਹੈ ਰਿਸ ਧਰੇ ਹਤਿ ਪ੍ਰਾਨਨਿ ਮੋਰਾ।ਪੁਸ਼ਤਨਿ ਲੌ[5]ਕਿਮ ਮਿਲਹਿ ਨਹਿੰ,ਐਸੀ ਤਿਨ ਕੀਨੀ।ਗਯੋ ਪੁਕਾਰੁ ਫਿਰਿ ਰਹਯੋ ਰਿਸ ਤਜੀ ਨ, ਚੀਨੀ'॥ ੨੧ ॥ ਮਹਾਂਦੇਵ ਨੇ ਸੁਨਿ ਭਨਯੋ 'ਕ੍ਰੋਧੀ ਸੋ ਮਾਨੀ । ਉਚਿਤ ਰੀਤਿ ਤੁਮ ਨੇ ਕਰੀ, ਅਨਉਚਿਤ ਨ ਮਾਨੀ । ਹੋਰਿ ਹੋਰਿ ਐਸ਼ੁਰਜ ਕੋ ਦੁਖਪਾਇ ਘਨੇਰੇ।ਸਮਤਾ ਚਾਹਤਿ ਕਿਮ ਲਹੇ ਨਹਿੰ ਭਾਗ ਬਡੇਰੇ'॥੨੨॥ਸ਼੍ਰੀ ਅਰਜਨ ਜੀ ਪੁਨ ਭਨਯੋ 'ਸਭਿ ਮੇਲ ਬੁਲਾਵੋਂ।ਗੋਇੰਦਵਾਲ ਖਡੂਰ ਤੇ ਸੁਨਿ ਕਰਿ ਚਲਿ ਆਵੈਂ[6]। ਕਾਵਰ ਭਰੇ

---

[1]ਮੂੰਹ ਨਹੀਂ ਲੱਗਾਂਗੇ । [2]ਗੁਰਿਆਈ ਲੈਕੇ ਰਿਵੇ ਵਿਚ ਹੰਕਾਰ ਹੈ। [3]ਦਿਲ (ਪਤਾ ਨਹੀਂ) ਕਿੱਥੇ ਲੱਗਾ ਹੈ, ਭਾਵ ਕਿਥੋਂ ਐਡਾ ਹੀਆ ਕੀਤਾ ਨੇ । [5]ਪੀੜ੍ਹੀਆਂ ਤਕ ।

ਕਹਾਰ ਗਨਿ ਪਠਿਏ ਪਕਵਾਨਾ। ਲਿਖੀ ਪੱਤ੍ਰਿਕਾ ਸਭਿਨਿ ਸ ਕਰਿ ਪ੍ਰੇਮ ਮਹਾਨਾ ॥੨੩॥ 'ਸਰਬ ਸੰਗਿ ਪਰਵਾਰ ਲੇ ਇਤਿ ਦਿਸ਼ਿ ਕੋ ਆਵੋ। ਹਰਿ ਗੋਵਿੰਦ ਵਿਵਾਹੁ ਲਖਿ ਨਹਿੰ ਦੇਰ ਲਗਾਵੋ'।ਗੋਇੰਦਵਾਲ ਪਠਾਇਓ ਸਿਖ ਦੈ ਕਰਿ ਪਾਤੀ।ਮਿਲਨੋ ਜਾਇ ਕਰਿ ਮੋਹਰੀ ਸੁਨਿ ਸੀਤਲ ਛਾਤੀ ॥ ੨੪ ॥ ਸਭਿ ਕੁਟੰਬ ਹਰਖਤਿ ਭਯੋ ਨਿਜ ਉਤਸਵ ਜਾਨਾ। ਤਥਾ ਜਾਇ ਦਾਤੂ ਨਿਕਟ ਬਿਰਤਾਂਤ ਬਖਾਨਾ। ਸੁਨਤਿ ਸੁਧਾਸਰ ਕੋ ਚਹਨੋ ਕਰਿਬੇ ਪ੍ਰਸ-ਥਾਨਾ।ਤਮਾਰਿ ਸਰਬ ਪਰਵਾਰ ਭਾ ਕਰਿ ਹਰਖ ਮਹਾਨਾ॥੨੫॥ਪੁਨ ਅਪਨੇ ਸਸੁਰਾਰ ਘਰ ਇਕ ਮਨੁਜ ਪਠਾਵਾ। ਮਉ[1] ਸੁ ਗ੍ਰਾਮ ਕੋ ਨਾਮ ਤਿਹ ਸੁਧਿ ਸਕਲ ਸੁਨਾਵਾ।ਕ੍ਰਿਸ਼ਨ ਚੰਦ[2] ਆਨੰਦ ਲਹਿ ਧਨਵੈਤੀ[3] ਦਾਰਾ। ਦੋਹਿਤ ਕੋ ਉਤਸਵ ਸੁਨਨੋ, ਕੀਨਿਸਿ ਬਡ ਤਮਾਰਾ॥੨੬॥ਬ੍ਰਿੰਦ ਮਸੰਦ ਹਕਾਰਿ ਗੁਰੁ ਆਇਸੁ ਫੁਰਮਾਈ।'ਤਮਾਰ ਸਮਿੱਗ੍ਰੀ ਕਰਹੁ ਸੁਭ ਚਹਿਯ ਜੁ ਸਮੁਦਾਈ। ਚੰਦੋਏ ਬਹੁ ਮੋਲ ਕੇ ਝਾਲਰ ਝਮਕੇਤੀ।ਖੀਨਖਾਫ ਲਾਗਹਿ ਜ਼ਰੀ ਸੁੰਦਰ ਦੁਤਿਵੇਤੀ ॥੨੭॥ ਰੇਸ਼ਮ ਕੀ ਡੋਰੈਂ ਲਗੀ ਬਹੁ ਥਰਨ ਬਨਾਵੋ। ਮਖਮਲ ਕੇ ਸਭਿ ਫਰਸ਼ ਕੋ ਗਨ ਦਰਬ ਲਗਾਵੋ।ਕਰੋ ਕਨਾਤ ਬਨਾਤਕੀ ਤੰਬੂ ਜੁ ਬਿਸਾਲਾ। ਚਾਂਦੀ ਕੀ ਚੋਬੈਂ ਰੁਚਿਰ ਕੀਜੈ ਦਰਹਾਲਾ[4] ॥ ੨੮ ॥ ਸਮੈਦਨ ਸਕਟਨਿ ਤਮਾਰ ਹੁਇ ਜੋ ਚਹਿਯ ਕਰਾਵੋ।ਆਤਸ਼ਬਾਜੀ ਹੋਹਿ ਬਹੁ ਤਿਨ ਦਰਬ ਦਿਵਾਵੋ।ਜ਼ੀਨ ਤੁਰੰਗਨਿ ਕੇ ਨਵੇਂ ਲੀਜਹਿ ਬਡਿ ਮੋਲੇ। ਅਲੰਕਾਰ ਘਰਿਵਾਇ ਕਰਿ ਸਾਜਹੁ ਸਭਿ ਟੋਲੇ' ॥੨੯॥ ਲਘੁ ਨੌਬਤ ਆਇਸੁ ਦਈ ਦਿਨ ਰੈਨ ਬਜਾਵੋ।ਤੂਤੀ ਅਪਰ ਨਫੀਰੀਆਂ ਨਿਜ ਸੰਗਿ ਮਿਲਾਵੋ। ਡਫ ਬਾਜਤਿ ਜੁਤ ਬੈਸਰੀ ਬਡ ਧੌਸ ਗਹੀਰੇ[5]।ਪਟਹ ਪਣਵ[6] ਕੀ ਧੁਨਿ ਉਠਹਿ ਸੁਨਿ ਹੋਵਹਿ ਭੀਰੇ॥੩੦॥ਬਜਹਿ ਢੋਲ ਅਰੁ ਬੈਸਰੀ ਦਿਨ ਪ੍ਰਤਿ ਗੁਰੁਦ੍ਵਾਰੇ। ਮਹਾਂ ਕੁਲਾਹਲ ਹੋਤਿ ਹੈ ਸੁਨਿ ਹਰਖਤਿ ਭਾਰੇ। ਅਨਿਕ ਕਰਾਹੇ ਧਰਿ ਦਏ ਪਕਵਾਨ ਪਕਾਵੈਂ।ਭਾਂਤਿ ਭਾਂਤਿ ਕੀ ਸ੍ਵਾਦਿ ਮਹਿੰ ਮੇਵੇ ਸੁ ਮਿਲਾਵੈਂ ॥ ੩੧॥ਮੋਦਕ,ਖੁਰਮੇ,ਅਰੁ ਬਰੇ ਦਧਿ ਲਵਨਿ ਰਲਾਏ।ਚਿਰਵੇ[7] ਬਡੇ ਜਲੇਬ ਜੁਤਿ ਇੱਤਮਾਦਿ ਬਨਾਏ।ਮੇਲ ਲਗਨੋ ਆਵਨਿ ਭਏ ਹਰਖਤਿ ਨਰਨਾਰੀ।

[1]ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸਾਹੁਰੇ ਪਿੰਡ ਦਾ ~~ਨਾਮ ਸੀ ਜੋ ਤਸੀਲ~~ ਫਲੌਰ ਵਿਚ ਹੈ। [2]ਪੰਚਮ ਗੁਰੂ ਜੀ ਦੇ ਸਹੁਰੇ ਦਾ ਨਾਮ। [3]ਨਾਮ ਸੀ ਪੰਚਮ ਸਾਹਿਬਾਂ ਦੀ ਸੱਸ ਦਾ। [4]ਛੋਤੀ। [5]ਭਦੀ ਧੌਂਸਾ। [6]ਪਟਹ=ਵਡਾ ਨਗਾਰਾ। ਪਣਵ=ਛੋਟੇ ਢੋਲ। [7]ਖੋਨਾ ਉਬਾਲ ਤੇ ਕੁੱਟਕੇ ਕਢੇ ਚਾਵਲ ਜਿਸ ਦੀ ਖੀਰ ਸ੍ਵਾਦੀਕ ਹੁੰਦੀ ਹੈ।

ਪਹਰਿ ਬਿਭੂਖਨ ਬਸਨ ਸ਼ੁਭ ਬਨ੍ਹਿ ਸ਼ੋਭਾ ਧਾਰੀ ॥ ੩੨ ॥ ਗੁਇੰਦਵਾਲ ਤੇ ਮੋਹਿਰੀ ਇਸਤ੍ਰੀ ਗਨ ਲਯਾਯੋ। ਰਿਦੇ ਅਨੰਦ ਅਨੰਦ[1] ਮਿਲਿ ਸੰਸਰਾਮ ਸੁ ਆਯੋ। ਸੁੰਦਰ[2]ਜੁਤਿ ਗਮਨੇ ਸਕਲ ਸਨੰਦਨ ਚਢਿ ਚਾਲੇ। ਕਿਤਿਕ ਅਰੂਢੇ ਸਕਟ ਪਰ ਸ਼ਿੰਗਾਰ ਬਿਸਾਲੇ ॥੩੩ ॥ ਉਤਰੇ ਨਿਕਟ ਖਡੂਰ ਮੈਂ ਦਾਤੂ ਘਰ ਜਾਏ।ਕਰੀ ਸੇਵ ਸਭਿ ਭਾਂਤਿ ਕੀ ਨਿਸ ਤਹਾਂ ਬਿਤਾਏ। ਉਠੇ ਪ੍ਰਾਤ ਕਰਿਬੇ ਗਮਨ ਰਥ ਸਕਟ ਸੁ ਜੋਰੇ। ਆਰੂਢੇ ਬਡ ਚੌਪ ਜੁਤਿ ਚਲਿ ਗੁਰੁ ਪੁਰਿ ਓਰੇ ॥੩੪॥ਸਭਿ ਕੁਟੰਬ ਕੋ ਸੰਗ ਲੈ ਦਾਤੂ ਭਾ ਤਯਾਰੀ । ਚਢਿ ਚਢਿ ਅਪਨੇ ਜਾਨ ਪਰਿ ਗਮਨੇ ਹਿਤ ਧਾਰੀ । ਦੋਨਹੁੰ ਥਲ ਤੇ ਚਾਲਿ ਕਰਿ ਗੁਰ ਨਗਰੀ ਆਏ। ਕੂਪ ਸ਼ਨਾਨੇ ਪ੍ਰਥਮ ਪੁਨ ਅੰਮ੍ਰਿਤਸਰ ਨ੍ਹਾਏ ॥੩੫॥ ਹਰਿ ਮੰਦਿਰ ਸੁੰਦਰ ਸਭਿਨਿ ਬੰਦਨ ਕੋ ਕੀਨੀ । ਦਰਸ਼ਨ ਕਰਿ ਜਸੁ ਉਚਰਤੇ ਪਰ-ਦਛਨਾ ਦੀਨੀ । ਪੁਨਿ ਸਤਿਗੁਰੂ ਕੇ ਸਦਨ ਕੋ ਗਮਨੇ ਸਮੁਦਾਈ। ਮਿਲਿ ਮਿਲਿਕਰਤਿ ਪ੍ਰਣਾਮ ਕੋ ਬਹੁਭਨੈਂ ਬਡਾਈ॥੩੬॥ਜਥਾ ਜੋਗ ਅਰਜਨ ਗੁਰੂ ਸਗਰੇ ਸਨਮਾਨੇ । ਸੁੰਦਰ ਸਦਨ ਨਿਵੇਸ ਦੇ[3] ਬਰ ਮਧੁਰ ਬਖਾਨੇ । ਮਹਾਂ ਦੇਵ ਸੋਂ ਮਿਲੈ ਸਭਿ ਧਰਿ ਪ੍ਰੇਮ ਉਦਾਰਾ । ਕਰਤਿ ਪਰਸਪਰ ਬੰਦਨਾ ਨਿਜ ਕੁਸ਼ਲ ਉਚਾਰਾ ॥ ੩੭ ॥ ਬੁੱਢਾ ਅਰੁ ਗੁਰੁਦਾਸ ਜੁਤ ਮਿਲਿ ਆਨੰਦ ਪਾਏ। ਸਾਲ੍ਹੋ ਆਦਿ ਮਸੰਦ ਗਨ ਸਭਿ ਸੀਸਨਿਵਾਏਜਹਾਂ ਕਹਾਂ ਕੀ ਸੰਗਤਾਂ ਸੁਨਿ ਸੁਨਿ ਚਲਿਆਈ । ਧਰਹਿੰ ਅਕੋਰ ਅਨੇਕ ਬਿਧਿ ਗੁਰੁ ਨਿਕਟਿ ਰਹਾਈ ॥੩੮॥ਅਨਗਨ ਨਰ ਕੀ ਭੀਰ ਭੀ ਉਤਸਵ ਹੁਇ ਭਾਰੀ। ਭੋਜਨ ਬਨਿਹੈ ਤਯਾਰ ਬਹੁ ਜਿਨ ਸ੍ਵਾਦ ਉਦਾਰੀ। ਦਿਨਪ੍ਰਤਿ ਅਧਿਕ ਅਨੰਦ ਭਾ ਕੋ ਕਹੈ ਬਨਾਈ।ਹਰਿ ਗੁਵਿੰਦ ਜੀ ਤਬਿ ਅਏ ਨਿਜ ਗ੍ਰੀਵ ਨਿਵਾਈ॥੩੯॥ ਤੁਰਤ ਅੰਕ[4]ਲੈ ਮੋਹਰੀ ਨਿਜ ਗਰੇ ਲਗਾਯੋ। ਕਰਿ ਦੁਲਾਰ ਸਿਰ ਸੂੰਘਕੈ ਦੇਖਤਿ ਹਰਖਾਯੋ । ਮਿਲਿ ਅਨੰਦ ਸੰਸਰਾਮ ਜੁਤਿ ਦਾਤੂ ਭਰਿ ਅੰਕਾ । ਕਰਹਿੰ ਸਰਾਹਨਿ ਰੂਪ ਕੋ ਬੋਲਹਿੰ ਸਹਿ ਸ਼ੰਕਾ[5] ॥ ੪੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਭਾਸੇ 'ਮੇਲ ਆਵਨ' ਪ੍ਰਸੰਗ ਬਰਨਨੰ ਨਾਮ ਨਵਮੋ ਅੰਸੂ ॥ ੯ ॥

---

[1]ਬਾਬਾ ਅਨੰਦ ਜੀ ਅਨੰਦ ਹਿਰਦੇ ਨਾਲ । [2]ਬਾਬਾ ਸੁੰਦਰ ਜੀ । [3]ਡੇਰਾ ਦਿੱਤਾ । [4]ਜੱਫੀ । [5](ਨਜ਼ਰ ਨਾ ਲੱਗ ਜਾਏ ਇਸ ਗੱਲੋਂ ਡਰਦਾ) ਸੰਗ ਸੰਗ ਕੇ ਸਲਾਹੁਤ ਕਰਦਾ ਹੈ। ਅਥਵਾ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਨੂੰ ਜਦ ਬੁਲਾਂਵਦੇ ਹੈਨ ਤਾਂ ਓਹ ਨਵੇਂ ਸਨਬੰਧੀ ਝੱਕਕੇ ਝਕ ਝਕ ਕੇ ਬੋਲਦੇ ਹੈਨ ।

੧੦. [ਬਰਾਤ ਦੀ ਚੜ੍ਹਾਈ]।

ਦੋਹਰਾ॥ ਨਾਰਿ ਮੋਹਰੀ ਕੀ ਸੁਮਤਿ ਮਿਲਿ ਗੰਗਾ ਕੇ ਸੰਗ। ਨੇਹੁ ਜਨਾਵਤਿ ਅਧਿਕ ਹੀ ਕਰਿ ਕਰਿ ਹਿਯੇ ਉਮੰਗ॥੧॥ਪਾਧੜੀ ਛੰਦ॥ਗਨ ਅਬਲਾ ਅਪਰ ਮਿਲੰਤਿ ਸੰਗ। ਸਨਮਾਨਤਿ ਸਭਿ ਕਹਿ ਮ੍ਰਿਦੁਲ ਰੰਗ। ਦਾਤ੍ਰੁ ਸੁ ਤ੍ਰਿਯਾ ਮਿਲਿ ਅਨੰਦ ਕੀਨਿ। ਹਿਤ ਬੈਠਨਿ ਚਾਰੁ ਆਸਨਿ ਸੁਦੀਨ॥੨॥ਪਨ ਬੁਝ-ਨਿ ਲਗੀ[1]ਕਿਤ ਹਰਿ ਗੁਵਿੰਦ?।ਦਿਖਰਾਵਹੁ ਮੁਹਿ ਲਾਲਸਬਿਲੰਦ'।ਕਹਿ ਗੰਗ[2]ਗਯੋ ਅਬਿ ਵਹਿਰ ਥਾਨ।ਆਏ ਸੁਨੇ ਸੁ ਜਬਿ ਪ੍ਰੀਤਿ ਠਾਨਿ[3]॥੩॥ਹਿਤ ਮਿਲਨਿ ਕਰਤਿ ਬਡ ਚਾਵ ਚੀਤ[4]। ਤਿਨ ਨਿਕਟ ਹੋਹਿੰਗੇ ਧਰਤ ਪ੍ਰੀਤ[5]। ਇਮਿ ਕਹਿ ਸੁ ਦਾਸ ਭੇਜਜੋ ਤੁਰੈਤ।[6]ਘਰ ਬਿਖੈ ਆਨਿ ਮਿਲਿਬੋ ਚਹੰਤਿ'॥ ੪॥ਸ਼੍ਰੀਅਮਰ ਪੁੱਤ੍ਰ ਕੇ ਨਿਕਟ ਹੇਰਿ।ਲੀਨਸਿ ਹਕਾਰ ਜੋ ਗਯਹੁ ਚੇਰ।ਨਿਜ ਸਾਥ ਆਨਿਕਰਿ ਘਰ ਮਝਾਰ।ਸਭਿ ਤ੍ਰਿਯਨਿ ਹਰਖ ਸੁਰਤਿਨਿਹਾਰਿ।੫॥ ਤ੍ਰਿਯ ਮੋਹਰੀ ਜੁ, ਗਹਿ ਕੰਠ ਲਾਇ। ਬਹੁ ਚੀਤ ਪ੍ਰੀਤ ਗੋਦ ਸੁ ਬਿਠਾਇ। ਸਿਰ ਹਾਥ ਫੇਰਿ ਮੁਖ ਹੇਰਿ ਹੇਰਿ। ਕਰਤੀ ਦੁਲਾਰ ਬਹੁ ਫੇਰ ਫੇਰ॥੬॥ ਸ਼੍ਰੀ ਹਰਿ ਗੁਵਿੰਦ ਕਰ ਬੰਦਿ ਬੰਦਿ।ਸਭਿਹੂੰਨਿ ਬੰਦਨਾ ਕਰਿ ਅਨੰਦ।ਸਗਰੀਨਿ ਗੋਦ ਲੈਕਰਿ ਦੁਲਾਰ। ਚਿਰ ਜੀਵ ਆਸ਼ਿਖਾ ਦੇਤਿ ਪ੍ਯਾਰ ॥੭॥ ਨਰ ਨਾਰਿ ਮੇਲਿ ਹੋਯਹੁ ਬਿਸਾਲ।ਕਰਿ ਜਥਾ ਜੋਗ ਸੇਵਾ ਸੰਭਾਲ। ਦਿਨ ਪ੍ਰਤਿ ਉਛਾਹ ਵਧਤੋ ਬਿਲੰਦ। ਜਨੁ ਮੀਠ ਹੋਤਿ ਸਾਗਰ ਅਨੰਦ॥੮॥ ਇਮ ਬਸੇ ਜਾਮਨੀ ਜਥਿ ਬਿਤਾਇ। ਸਰ ਮੱਜਤਿ ਮੰਦਿਰ ਦਰਸ ਜਾਇ। ਸ਼੍ਰੀ ਅਰਜਨ ਕੋ ਸਸੁ-ਰਾਰ ਜੋਇ। ਗੁਰ ਪੁਰੀ ਅਯੋ ਪਿਖਿ ਹਰਖ ਸੋਇ ॥ ੯ ॥ ਤਬ ਕ੍ਰਿਸ਼ਨ ਚੰਦ ਸੁਨਿਓ ਅਵੇਤਿ[7]। ਉਠਿ ਆਗੇ ਸ੍ਰੀ ਅਰਜਨ ਤੁਰੈਤ। ਲਖਿ ਜਗਤ੍ਰੁ ਰੀਤਿ ਬੰਦਨ ਸੁ ਕੀਨਿ। ਆਸਨਿ ਬਿਠਾਇ ਸਨਮਾਨ ਦੀਨਿ ॥ ੧੦ ॥ ਸ਼੍ਰੀ ਹਰਿ ਗੁਵਿੰਦ ਸੁਨਿ ਆਇਧਾਇਕਰਿ ਨਮੋ ਤੁਰਤ ਨਾਨੇ ਸੁ ਪਾਇ।ਧਨਵਤੀਸਾਸੁ ਗੁਰ ਕੀ ਸੁਨੀਤਿ[8]। ਮਿਲ ਸੁਤਾ ਸੰਗਿ ਧਰਿ ਪ੍ਰੀਤ ਚੀਤਿ॥੧੧॥ ਨਰ ਨਾਰਿ ਅਪਰ ਪਰਵਾਰ ਕੇਰਿ। ਮਿਲਿ ਮਿਲਿ ਅਨੰਦ ਸੁਖ ਹੇਰਿ ਹੇਰਿ। ਕੀਨਸਿ ਨਿਵੇਸ ਸੁੰਦਰ ਅਵਾਸ।ਤਬਿ ਮਾਤ ਮਾਤ[9]ਕੇ ਆਇ ਪਾਸ॥੧੨॥ਮਿਲਿਹਰਿ-

---

[1]ਜਦੋਂ ਹਰਿ ਗੋਬਿੰਦ ਜੀ ਨੇ (ਗੋਂਦਵਾਲ ਦੇ ਸਬੰਧੀ) ਆਏ ਸੁਣੇ ਤਾਂ ਪ੍ਰੀਤ ਨਾਲ ਬਾਹਰ ਗਏ ਹਨ, ਕਿਉਂਕਿ। [2]ਮਿਲਨ ਵਾਸਤੇ ਚਿਤ ਵਿਚ ਵੱਡਾ ਚਾਉ ਕਰਦੇ ਸਨ। [3]ਆਂਵਦਾ। [4]ਸ਼ੀਲ ਸੁਭਾਵ ਵਾਲੀ (ਅ) ਅਕਲ ਵਾਲੀ। [5]ਭਾਵ ਨਾਨੀ ਜੀ ਦੇ ਪਾਸ।

ਗੁਰਿੰਦ ਬੰਦਨ ਸੁ ਕੀਨਿ।ਧਰਿ ਹਰਖ ਉਰ ਆਸ਼ਿਖ ਸੁ ਦੀਨਿ।ਗਨ ਮੇਲਿ ਪਰਸਪਰ ਮਿਲਹਿ ਚਾਇ।ਕੌਤਕ ਹੁਵੰਤਿ ਸ਼ੁਭ ਥਾਇ ਥਾਇੰ॥੧੩॥ਸੰਗਤਿ ਮਸੰਦ ਅਰੁ ਮੇਲਿ ਆਇ।ਬਹੁ ਭਈ ਭੀਰ ਬਾਜਤਿ ਬਧਾਇ।ਇਮ ਕਿਤਿਕ ਦਸੋਸ ਬੀਤੇ ਮਿਲੰਤਿ। ਸਭਿ ਕਰੀ ਤਯਾਰ ਵਸਤੂ ਤੁਰੰਤ॥੧੪॥ਮੰਗਵਾਇ ਸਰਬ ਕੋ ਗੁਰ ਨਿਹਾਰ। ਤੰਬੂ ਕਨਾਤ ਕੀਨੇ ਉਦਾਰ। ਰਥ ਬਹਿਲ ਸਾਜਿ ਸੁੰਦਰ ਸ਼ਿੰਗਾਰਿ।ਜਿਨਿ ਲਗੇ ਘੁੰਘਰੂ ਬਜਤਿ ਚਾਰੁ ॥੧੫॥ ਸ਼੍ਰੀ ਹਰਿ ਗੁਰਿੰਦ ਚੌਕੀ ਬਿਠਾਇ। ਤ੍ਰਿਯ ਮਿਲਿ ਸੁਹਾਗਨਿ ਗੀਤ ਗਾਇ। ਮਰਦਨ ਕਰੰਤ ਬਟਨਾ ਸੁ ਅੰਗ।ਸਭਿ ਬਿਖੈ ਅਧਿਕ ਆਨੰਦ ਰੰਗ॥੧੬॥ਬਲਿਹਾਰ ਹੋਤਿ ਪਿਖਿ ਸੁਤ ਸਰੂਪ। ਦਿਨ ਪ੍ਰਤਿ ਉਦੋਤਿ ਸੁੰਦਰ ਅਨੂਪ। ਕਰ ਬੰਧਿ ਕੰਗਨਾ ਸਗੁਨ ਸੰਗਿ। ਪਟ ਪੀਤ ਪਹਿਰ ਕਰਿ ਸਰਬ ਅੰਗੁ ॥੧੭॥ ਕੁਲ ਰੀਤਿ ਕਰੀ ਜੋਤਿਕ ਬਤਾਇ। ਦਿਨ ਚਢਨਿ ਬਰਾਤ[1] ਸਮੀਪ ਆਇ। ਸ਼੍ਰੀ ਅਰਜਨ ਤਯਾਰੀ ਸਭਿ ਕਰਾਇ।ਜਨੁ ਕਰਹਿੰ ਸ਼ੀਘ੍ਰਤਾ ਲੰਘਨਾਇ॥੧੮॥ ਦੋਹਰਾ ॥ ਜੋਵਰ ਜਰੇ ਜਰਾਇ[2] ਜੇ ਜਥਰ ਜਵਾਹਰ ਜੋਤਿ। ਜਾਂਬੂਨਦ[3] ਦਮਕਤਿ ਮਹਿਦ, ਪਹਿਰੇਸ਼ੋਭ ਉਦੋਤਿ॥੧੯॥ਪਾਧੜੀ ਛੰਦ॥ ਸ਼੍ਰੀ ਹਰਿਗੁਰਿੰਦ ਤਨ ਕਰਿ ਸ਼ਿੰਗਾਰ। ਸਭਿ ਥਸਤ੍ ਬਿਕੁਖਨ ਚਾਰੁ ਡਾਰਿ। ਸਿਰਪੇਚ[4] ਸੀਸ ਪਰ ਅਤਿ ਸੁਹਾਇ। ਜਿਸ ਪਰਿ ਜਿਗਾ ਸੁ ਹੀਰੇ ਜਰਾਇ ॥੨੦॥ ਕਲਗੀ ਉਤੰਗ ਜਿਹ ਜਗਤਿ ਜੋਤਿ।ਮੁਖ ਮੰਡਲ ਸ਼ੁਭਤਿ ਅਨੰਦ ਹੋਤਿ। ਕੁੰਡਲ ਸੁ ਡੋਲਿ ਗੋਲੈਂ[5] ਕਪੋਲ[6]।ਸ਼ੋਭਤਿ ਅਮੋਲ ਜਬਿ ਹੋਤਿ ਲੋਲ[7] ॥੨੧॥ ਮੁਕਤਾ ਸੁ ਮਾਲ ਗਰ ਮੈਂ ਬਿਸਾਲ। ਭੁਜਦੰਡਨਿ ਅੰਗਦ ਦੁਤਿ ਉਜਾਲ। ਹਾਟਕ ਜੜਾਵ ਕਰ ਕਟਕ ਪਾਇ[8]।ਛਬਿ ਛਾਪ ਛਲਾਯਨਿ ਸੂੰਛ ਛਾਇ[9]॥੨੨॥ ਕਰ ਬੰਧਨੋ ਕੰਗਨਾ ਸੋਭ ਦੇਤਿ।ਪਟ ਪੀਤ ਪਹਿਰ ਦੁਤਿਪਰਮਲੈਤਿ।ਝੁਲਿਯੰਤਿ ਛਤਰ ਫਿਰ ਫਿਰ ਫਿਰਾਇ।ਚੁਰਿਯੰਤਿ ਚੌਰਚਾਰੁ ਸੁਹਾਇ॥੨੩॥ਤਬਿਗਈ ਗੰਗ ਲੈ ਗੁਰੂ ਸਥਾਨ। ਇਸਤ੍ਰੀ ਸਮੂਹ ਮਿਲਿ ਕਰਤਿ ਗਾਨ। ਤਬਿ ਹਨੇ ਡੰਕ ਧੌਂਸਾ ਧੁੰਕਾਰ। ਝਰ ਪਣਵ ਪਟਹ, ਧੁਨਿ ਭੀ ਉਦਾਰ ॥੨੪॥ ਤੁਰਰੀ ਨਫੀਰ ਫੈਲ੍ਹੀ ਬਜੰਤਿ। ਗਨ ਢੋਲ ਬੰਸਰੀ ਧੁਨਿ ਉਠੰਤਿ। ਗਨ ਥਾਰ ਭਰੇ

[1]ਮੰਦ ਚੜ੍ਹਨ ਦਾ ਦਿਨ। [2]ਗਹਿਣੇ ਜੜੇ ਜੜਾਉ। [3]ਸੋਨਾ। [4]ਚੀਰਾ। [5]ਵਾਲੇ ਲਟਕਦੇ ਹਨ ਗੋਲ ਗੱਲ੍ਹਾਂ ਤੇ। [6]ਜਦੋਂ ਹਿੱਲਦੇ ਹਨ। [7]ਸੋਨੇ ਦੇ ਜੜਾਉ ਕੜੇ ਹੱਥਾਂ ਵਿਚ ਪਾਏ ਹੋਏ ਹਨ। [8]ਪਵਿੱਤ੍ਰ ਛਬੀ ਛਾ ਰਹੀ ਹੈ।

ਮੋਦਕ ਬਿਲੰਦਾਥਿਰ ਪੌਰ[1]ਦਰਸ਼ਨੀ ਹਾਥ ਬੰਦਿ ॥੨੫॥ ਪੁਨ ਅੱਗੂ ਜਾਇ ਦਰਬਾਰ ਦ੍ਵਾਰ। ਕਰਿ ਨਮੋ ਤਹਾਂ ਬਿਨਤੀ ਉਚਾਰਿ। "ਇਹ ਦਾਸ ਆਪਕੋ ਬਨਾਹ ਜਾਹਿਤੁਮ ਹੁਇ ਸਹਾਇਦਿਹੁਬਿਘਨਦਾਹਿ॥੨੬॥ਸਭਿ ਥਾਨ ਕਰੋ ਕੱਲਯਾਨ ਨਾਥ। ਨਿਸ ਦਸੋਸ ਦਾਸ ਕੋ ਹੋਇ ਸਾਥ।ਸੁਖ ਸੰਗਿ ਬਨਾਹ ਕੋ ਸਦਨ ਆਸ਼੍ਰਿਤੁਮ ਢਿਗ ਕਰਾਹੁ ਬਹੁ ਤਬਿ ਚਢਾਇੰ"॥੨੭॥ਇਮ ਪੁੱਤ੍ਰ ਸ਼ੋਧ ਹਿਤ[2] ਰੀਗ ਭਾਖਿ। ਗੁਰੂ ਦਾਸਨਿ ਕੀ ਪੁਰਵਤਿ ਭਿਲਾਖ। ਪੁਨ ਦੀਨਿ ਪ੍ਰਦੱਛਨ ਚਾਰ ਬਾਰਿ।ਚਹੁੰਓਰ ਨੰਮ੍ਰਿ ਹ੍ਵੈ ਭਾਉਧਾਰਿ॥੨੮॥ਸਤਿਗੁਰੂ ਮਨਾਇ ਲੈ ਤਨੁਜ ਸੰਗਿ। ਹਿਤ ਬ੍ਰਾਤਿ ਚਢਾਵਨਿ ਗਮਨਿ ਰੀਗ। ਪੁਰਿ ਵਹਿਰ ਜਾਇ ਗਨ ਸੰਗ ਨਾਰਿ। ਬਾਦਤ ਬਜੰਤ ਧੁਨਿ ਏਕ ਸਾਰ॥੨੯॥ ਵਾਹਨ ਅਨੇਕ ਨਿਕਸੰਤਿ ਚਾਰੁ।ਸਨੰਦਨ ਸੁਰੰਗ ਜ਼ਰ ਸੋਂ ਉਛਾਰ[3]।ਕਿਸਹੂੰ ਤੁਰੰਗ ਕਿਸ ਬ੍ਰਿਖਭ ਜੋਰਿ। ਜਿਨ ਕੇਰ ਪੁਸ਼ਟ ਤਨ ਮਹਿਦ ਜੋਰਿ ॥ ੩੦ ॥ ਘੰਟੇ ਠਲੰਕ, ਘੁੰਘਰ ਝਲੰਕ। ਪ੍ਰੇਰਕ ਸਬੱਦਨ[4] ਤੋਰਤਿ[5]ਨਿਸ਼ੰਕ। ਬਹੁ ਬਹਿਲ ਬੇਗ ਤੇ ਚਲਿ ਬਿਲੰਦਾਸੁੰਦਰ ਸ਼ਿੰਗਾਰ ਪਿਖਿ ਦੇਅਨੰਦ ॥ ੩੧ ॥ ਨਿਕਸੇ ਕਿਤੇਕ ਚਢਿ ਕਰਿ ਤੁਰੰਗ।ਜੋ ਚਲਤਿਚਾਲ ਬਡ ਬੇਗ ਸੰਗਿ।ਬਹੁ ਹੇਮਰਜਤਿ ਜੁਤ ਸਜਤਿ ਜ਼ੀਨ।ਪਟ ਅਲੰਕਾਰ ਪਹਿਰੇ ਨਵੀਨ॥੩੨॥ਚਢਿ ਛੈਲ[6] ਕੁਦਾਵਤਿ ਚਲਤਿ ਗੈਲਿ। ਪੁਰਿ ਭਜਿ ਬਰਾਤ ਗਈ ਵਹਿਰ ਫੈਲਿ। ਸ਼੍ਰੀ ਅਰਜਨ ਤਬਿ ਦਰਬਾਰ ਜਾਇ। ਪਿਤ ਥਾਨਧਾਰਿ ਕਰਿ ਸਿਰ ਨਿਵਾਇ॥ ੩੩॥ਲੈ ਬ੍ਰਿੱਧ ਸੰਗਿ ਗੁਰਦਾਸ ਆਨਿ। ਅਰੁ ਮਹਾਦੇਵ ਬਡ ਭ੍ਰਾਤ ਜਾਨਿ। ਸਨੰਦਨ ਚਢਾਇ ਸਨਮਾਨ ਕੀਨਿ।ਪੁਨ ਦਾਤੂ ਮੁਹਰੀ ਬੋਲਿ ਲੀਨਿ॥੩੪॥ ਜੁਤ ਅਨੰਦ ਭ੍ਰਾਤ ਸੰਸਰਾਮ ਜੋਇ । ਬਚ ਮ੍ਰਿਦੁਲ ਸੁਨਤਿ ਰਥ ਚਢਤਿ ਸੋਇ।ਪੁਨ ਕ੍ਰਿਸ਼ਨਚੰਦ ਨੰਦਨ ਸਮੇਤ।ਹੁਇ ਕਰਿ ਅਰੂਢ ਬਡ ਸ਼ੋਭਦੇਤਿ॥ ੩੫॥ਜੇਠਾ ਪਿਰਾਣ ਅਰੁ ਬਿਧਿਯਚੰਦ।ਚਢਿ ਕਰਿ ਸੁ ਲੰਛ[7]ਪੈੜਾ ਬਿਲੰਦ। ਗਨ ਭੱਲੇ ਤੇਹਣ ਸਹਤ ਦਾਸ। ਗੁਰੂ ਸਿੱਖ ਚਲੇ ਧਰਿ ਕੈ ਹੁਲਾਸ॥੩੬॥ ਸਗਰੇ ਮਸੰਦ ਲਹਿ ਲਹਿ ਅਨੰਦ। ਸਭਿ ਚਢੇ ਜਾਨੁ ਪਿਖਿ ਪਿਖਿ ਸੁਛੰਦ। ਸਾਲ੍ਹੇ ਅਰੂਢ ਹ੍ਵੈ ਕਰਿ ਸੁ ਚਾਲਿ।ਅਰੁ ਉਮਰ ਸ਼ਾਹੁ ਕੱਲਯਾਨ ਲਾਲ॥੩੭॥ ਮੋਰਨਿ ਮਨਿੰਦ ਘੋਰਨਿ ਚਲਾਇ ਜੁਤ ਬਸਨ ਬਿਭੂਖਨ ਦ੍ਯੁਤਿ ਬਢਾਇ

[1]ਦਰਵਾਜੇ। [2]ਭਲੇ ਲਈ। [3]ਜ਼ਰੀ ਦੇ ਉਡਣਾਂ ਸਮੇਤ। [4]ਰਥਵਾਹੀ ਵਿੱਦਯਾ ਸਹਤ, ਭਾਵ ਪ੍ਰਬੀਨ ਰਥਵਾਹੀ। [5]ਤੇਰਦੇ ਹਨ। [6]ਬਾਂਕੇ ਜਵਾਨ। [7]ਨਾਮ ਹੈ—ਲੰਗਾਹ।

ਅਰੁ ਔਰ ਨਾਮ ਗਿਨੀਅਹਿੰ ਕਿਤੇਕ। ਚਾਲੇ ਬਰਾਤਿ ਸਾਥੁ[1]ਅਨੇਕ॥੩੮॥ ਸ਼੍ਰੀ ਅਰਜਨ ਸਿਵਕਾ ਪਰ ਅਰੂਢਿ। ਜਿਹ ਜਰੀ ਲਾਗਿ ਦੁਤਿ ਹੈ ਅਗੂਢ। ਬਿਚ ਮੁਕਰ[2] ਜਰੇ ਮਲਹੀਨ ਚਾਰੁ। ਲਟਕੰਤਿ ਜਰੀ ਗੁੰਫਨਿ ਸੁ ਲਾਰੁ[3] ॥੩੯॥ਸ਼੍ਰੀ ਹਰਿ ਗੁਰਿੰਦ ਪਟ ਪੀਤ ਸ਼ੋਭਾਚਢਿ ਹੈਂ ਕੁਦਾਇ ਕਵਿ ਚਿੱਤ ਲੋਭ ।ਜਨੁ ਸੰਝ ਸਮੈ ਘਨ ਅਲਪਹੋਇ[4]।ਬਰ ਬਰਹਿੰ[5] ਨਚਾਵਤਿ ਚਲਤਿ ਸੋਇ ॥੪੦॥ਇਕ ਦਿਸ਼ਾ ਬਜਤਿ ਬਾਜੇ ਉਦਾਰ। ਇਕ ਦਿਸ਼ਾ ਗੀਤ ਗਨ ਗਾਇੰ ਨਾਰਿ। ਛਣਕਾਰ ਰਥਨਿ ਉਤ ਅਧਿਕ ਹੋਇ। ਇਕ ਦਿਸ਼ਾ ਕੁਦਾਵਤਿ ਹਯਨਿ ਕੋਇ ॥ ੪੧ ॥ ਬਡ ਸ਼ਬਦ ਚੱਕਰਨਿ[6] ਭਰੀ ਭੀਰ। ਨਰ ਬ੍ਰਿੰਦ ਕੁਲਾਹਲ ਅਧਿਕ ਭੀਰ।ਹੁਇ ਹਯਨਿ ਹਿਰੇਖਾ ਧੁਨਿ ਉਠੇਤਿ। ਸ਼ੁਤਰੈਨਿ ਉਪਰ ਸੁਥਰੀ[7] ਬਜੰਤਿ॥੪੨॥ਕੁਛ ਕਹੀ ਬਾਤ ਨਹਿੰ ਸੁਨਿਯ ਜਾਇ। ਇਮ ਪਣਵ ਪਟਹ ਢੋਲਾਦਿ ਵਾਇ[8]। ਗੁਰ ਪੁਰੀ ਛੋਟਿ ਉਤਸਵ ਬਿਸਾਲ। ਜਨੁ ਬਿਚ ਨ ਮੇਯ ਬਾਹਰ ਉਛਾਲਿ॥੪੩॥ਗਮਨੇ ਸੁ ਪੰਥ ਦਿਨ ਰਹਤਿ ਜਾਮ। ਜੁਗ ਕੋਸ ਜਾਇ ਠਾਨਜੋ ਬਿਸ੍ਰਾਮ।ਚਲਿ ਪ੍ਰਥਮ ਸਿਵਰ ਕਿਯ ਥੋਰਿ ਦੂਰਿ। ਉਤਰੀ ਬਰਾਤ ਸ਼ੋਭੰਤਿ ਰੂਰ॥੪੪॥ਗਨ ਤ੍ਰੀਯ ਸੰਗ ਲੇ ਰੰਗ ਆਇਨਿਜ ਸਦਨ ਪ੍ਰਵੇਸ਼ਤਿ ਰੁਚਿਰ ਗਾਇ।ਸੁਖ ਚਹਤਿ,ਪੁੱਤ੍ਰ ਮਹਿੰ ਅਧਿਕ ਪਯਾਰਿ। ਬਿਛਰਜੋ ਸੁ ਪ੍ਰਥਮ ਜਿਸ ਨਿਤ ਨਿਹਾਰ ॥ ੪੫ ॥ ਸੁਤ ਸਹਤ ਸਨੂਖਾ ਪਿਖਿਵ ਫੇਰਿ। ਉਰ ਸਿਮਰਿ ਸਿਮਰਿ ਕਹਿ ਬੇਰਿ ਬੇਰਿ।'ਗੁਰੁ ਕ੍ਰਿਪਾ ਪਾਇ ਆਵਹਿ ਅਨੰਦ[9]।ਸਭਿ ਤ੍ਰੀਯ ਕਹਤਿ 'ਤੁਵ ਨੰਦ ਚੰਦ[10]' ॥੪੬॥ ਇਤਿ ਸ਼੍ਰੀ ਸ੍ਰੀ ਸ੍ਰੀ ਪ੍ਰਤਾਪ ਸੂਰਜ ਗ੍ਰੰਥੇ ਬਰਾ੦ਭ ਰਾਸੇ 'ਬਰਾਤ' ਪ੍ਰਸੰਗ ਵਰਨਨੰ ਨਾਮ ਦਸਮੋ ਅੰਸੂ ॥ ੧੦ ॥

੧੧. [ਬਰਾਤ ਦਾ ਢੁਕਾਉ]।

ਦੋਹਰਾ॥ ਖਾਨ ਪਾਨ ਉੱਤਮ ਕਰਜੋ ਨਿਸਾ ਬਿਖੈ ਪਰਿ ਸੋਇ। ਸ਼੍ਰੀ ਸਤਿਗੁਰੁ ਅਰਜਨ ਨਿਕਟਿ ਹਰਿ ਗੁਰਿੰਦ ਤਬਿ ਹੋਇ॥੧॥ ਪਾਧੜੀ ਛੰਦ ॥ ਜਬਿ ਰਹੀ ਜਾਮਨੀ ਆਨਿ ਜਾਮ।ਸਿਮਰਨਿ ਲਗੇ ਸੁ ਕਰਤਾਰ ਨਾਮ।ਰਾਗੀ ਰਬਾਬ ਸੁ ਮ੍ਰਿਦੰਗ ਸੰਗਿ। ਇਨਕੋ ਬਜਾਇ ਗਾਵਤਿ ਉਤੰਗ॥੨॥ਸ਼੍ਰੁਤਿ ਸੁਖਦ ਗਾਇੰ ਗੁਰੁ ਸ਼ਬਦ ਰਾਗ[11]। ਸਿਖ ਸੁਨਤਿ ਪ੍ਰੇਮ ਕਰਿ ਮਹਿਦ ਭੋਗ। ਇਸ਼ਨਾਨ

---

[1]ਭਲੇ ਪੁਰਸ਼। [2]ਸ਼ੀਸ਼ੇ। [3]ਜ਼ਰੀਦਾਰ ਗੁੱਛਿਆਂ ਦੀ ਪੰਗਤੀ। [4]ਬੱਦਲ ਥੋੜਾ ਹੋਵੇ। [5]ਸ੍ਰੇਸ਼ਟ ਮੋਰ [ਸੰਸ:, ਵਰਹਿ]। [6]ਪਹੀਆਂ ਦਾ। [7]ਊਠਾਂ ਉਤੇ ਧਰੇ ਜਾਣ ਵਾਲੇ ਨਗਾਰੇ। [8]ਵਜਦੇ ਹਨ। [9]ਤੇਰਾ ਪੁੱਤ੍ਰ ਚੰਦ੍ਰਮਾਂ ਵਤ (ਸੁਹਣਾ) ਗੁਰੂ ਕ੍ਰਿਪਾ ਨਾਲ ਵੇਤੀ ਰਾਜ਼ੀ ਖੁਸ਼ੀ ਆਵੇ। [10]ਕੰਨਾਂ ਨੂੰ ਸੁਖ ਦੇਣ ਵਾਲੇ ਗੁਰ ਸ਼ਬਦ ਰਾਗ ਵਿਚ ਗਾਵੇਂ।

ਆਦਿ ਸਭਿ ਸੋਚਿ ਕੀਨਿ।ਨਰ ਉਠੇ ਸਕਲ ਮਤਿ ਨਾਮ ਕੀਨਿ॥੩॥ 'ਧੰਨ ਧੰਨ ਸਤਿਗੁਰੂ'ਭਨਤਿ ਬੈਨ।ਸਤਿਨਾਮ ਸ਼੍ਰੋਨਿ ਸੁਨਿ ਹੋਤਿ ਚੈਨ।ਪੁਨਿ ਬਜੇ ਬਾਜ ਪਿਖਿ ਪ੍ਰਾਤਕਾਲ। ਸਭਿ ਥਿਏ ਤਜਾਰਿ ਉਰ ਮੁਦ ਬਿਸਾਲ॥੪॥ਅਸ-ਵਾਰੁ ਭਏ ਸਭਿ ਸਜਤਿ ਜਾਨੁ। ਬਡ ਉਠਨੋ ਸ਼ਬਦ ਨਹਿੰ ਸੁਨਿਯ ਕਾਨ। ਦਿਨ ਚਢੇ ਚਲਤਿ ਹਿਮਰੁਤ ਮਹਾਨ। ਨਹਿੰ ਲਗਹਿ ਸੀਤ ਹੁਇ ਤੇਜ ਭਾਨੁ॥੫॥ਸਨੈਦਨ ਤੁਰੰਗ ਅਰੁ ਬਹਿਲ ਜਾਲ[1]।ਬਾਦਿਤ ਬਜੰਤਿ,ਚਾਲਤਿ ਉਤਾਲ।ਬਡ ਧੂਲਿ ਉਠਤਿ ਵਾਹਨ ਚਲੰਤਿ।ਗਨ ਸ਼ੁਤਰ ਗਮਨਿ ਭਾਰਨਿ ਉਠੰਤਿ॥੬॥ਗਨ ਆਇ ਜੁ ਮੰਗਤਿ ਪੰਥ ਬੀਚ। ਸਭਿ ਲਹੈਂ ਦਰਬ ਹੁਇ ਊਚਿ ਨੀਚ।ਜਸੁ ਭਨਤਿ ਗ੍ਰਾਮ ਜੋ ਰਾਹ ਮਾਂਹਿ। ਢਿਗ ਆਇ ਜਾਚਿ ਹਟਿ ਛੁਛ ਨਾਂਹਿ* ॥੭॥ਜਨੁ ਧਨੁ ਗਨ ਘਨ ਬਰਖੰਤਿ ਜਾਤਿ।ਇਮ ਦੇਤਿ ਗੁਰੂ ਅਰਜਨ ਸੁ ਦਾਤਿ।ਚਲਿ ਸਨੇ ਸਨੇ ਪਹੁੰਚੇ ਖਡੂਰ।ਤਬਿ ਆਇ ਦਾਤੁ ਗੁਰੁ ਕੇ ਹਜੂਰ ॥੮॥ ਬਚ ਕਹਨੋ 'ਕਰਹੁ ਡੇਰਾ ਸਥਾਨ। ਮੈਂ ਚਹੌਂ ਦਿਯੋ ਸਭਿ ਖਾਨ ਪਾਨ । ਪੁਰਿ ਗੋਂਦਵਾਲ ਜੋ ਚਹਹੁ ਜਾਨਿ। ਸਭਿ ਹੋਹਿੰ ਸ਼੍ਰਮਤਿ ਬਡ ਖੇਦ ਮਾਨਿ ॥੯ ॥ ਹਿਤ ਬਸਾਹ ਆਵਨੋ ਨਿਤ ਨ ਹੋਇ। ਪਹੁਨਾਈ ਪ੍ਰਿਯ ਮੁਝ ਅਧਿਕ ਜੋਇ' । ਇਮ ਦਾਤੁ ਤੇ ਸੁਨਿ ਸ਼੍ਰੋਨ ਬਾਤ। ਸ਼੍ਰੀ ਅਰਜਨ ਉਲੰਘਨਿ ਨਹਿੰ ਚਹਾਤਿ ॥੧੦॥ ਕਹਿ ਕਰਿ ਨਿਦੇਸ਼ ਕੀਨਸਿ ਨਿਵੇਸ। ਸਭਿ ਪਰੇ ਉਤਰ ਕਰਿ ਮੁਦ ਵਿਸ਼ੇਸ਼। ਸ਼੍ਰੀ ਹਰਿ ਗੁਵਿੰਦ ਕੋ ਸੰਗ ਲੀਨਿ। ਗੁਰ ਅੰਗਦ ਥਲ ਚਹਿ ਦਰਸ ਕੀਨਿ ॥੧੧॥ ਧਨ ਪੰਚ ਸਹਸ[2] ਗਿਨ ਲੀਨਿ ਸਾਥ। ਪਰਸਾਦਿ ਥਾਰਿ ਭਰਿ ਧਰਹਿ ਹਾਥ। ਸ਼੍ਰੀ ਅਰਜਨ ਗਮਨੇ ਅਨੰਦ ਧਾਰਿ।ਚਲਿ ਪਹੁੰਚਤਿ ਭੇ ਦਰਬਾਰ ਦ੍ਵਾਰਿ॥੧੨॥ਅਰਦਾਸ ਖਰੇ ਹ੍ਵੈ ਕਰਿ ਕਰਾਇ। ਬਹੁ ਨਮੋ ਕੀਨਿ ਧਰਿ ਸਿਰ ਨਿਵਾਇ।ਪਰਦਛਨ ਦੀਨਿ ਪੁਸ਼ਪਨਿ ਚਢਾਇ।ਉਰ ਭਾਉ ਧਾਰਿ ਧੂਪਨਿ ਧੁਖਾਇ।੧੩॥ਜਬਿ ਰਹਨੋ ਦਿਵਸ ਘਟਿਕਾ ਸੁ ਚਾਰ। ਗੁਰੁ ਸਭਾ ਲਾਇ ਦਰਬਾਰ ਦ੍ਵਾਰ। ਸੁਨਿ ਚੌਕੀ ਸੋਦਰ ਸੰਝਿ ਆਇ।ਤਬਿ ਬਿਚ ਨਿਵੇਸ[3] ਪ੍ਰਵਿਸ਼ੇ ਸੁ ਆਇ॥੧੪॥ਸਭਿ ਖਾਨ ਪਾਨ ਕੀ ਸੇਵ ਜੋਇ। ਹਿਤ ਲਾਇ ਸੁ ਦਾਤੁ ਕੀਨਿ ਸੋਇ। ਸੁਖ ਕੇ ਸਮੇਤ ਜਾਮਨਿ ਬਿਤਾਇ। ਉਠਿ ਸੌਚ ਕ੍ਰਿਆ ਕੀਨਿਸਿ ਨਹਾਇ ॥੧੫॥ ਚਢਿ ਕੈ ਬਰਾਤ ਗਮਨੀ ਸੁ ਰਾਹੁ।ਜਿਸ ਬਿਖੈ ਛੈਲ[4] ਕਰਤੇ ਉਮਾਹੁ। ਤ੍ਰੈ ਕੋਸ ਹੁਤੀ

[1]ਸੱਡੇ। [2]ਪੰਜ ਸੌ। [3]ਘਰ, ਉਤਾਰੇ ਦੇ ਥਾਂ। [4]ਬਾਂਕੇ ਜਵਾਨ। *ਪਾ:-ਨਹਿੰ ਛੁਛ ਜਾਂਹਿ।

ਗੋਇੰਦ ਵਾਲ।ਤਹਿੰ ਗਏ ਜਾਇ ਪਹੁੰਚੇ ਉਤਾਲ॥੧੬॥ਸਭਿ ਉਤਰਥਾਵਲੀ ਕਰਿ ਸ਼ਨਾਨ।ਕਰਿ ਨਮੋ ਜਹਾਂ ਸ਼੍ਰੀ ਅਮਰ ਥਾਨ। ਪੁਨ ਮਿਲੇ ਜਾਇ ਮੋਹਨ ਸੁ ਪਾਸ।ਕਰ ਬੰਦਿ ਬੰਦਨਾ ਕੀਨਿ ਤਾਸ॥੧੭॥ਸ਼੍ਰੀਹਰਿਗੁਵਿੰਦਸਿਰ ਚਰਨ ਧਾਰਿ। ਬਲਿਹਾਰ ਹੋਤਿ ਤਨ ਦ੍ਰੁਤਿ ਨਿਹਾਰਿ। ਲਹਿ ਸੋਢਿਬੰਸ ਬਡਿਭਾ ਬਿਲੰਦ। ਜਿਨ ਸ਼ੁਭਤਿ ਰੂਪ ਜਨੁ ਉਦਧ ਚੰਦ॥੧੮॥ਜਿਨ ਅੰਕ ਲੀਨਿ ਧਾਰਤਿ ਦੁਲਾਰਿ। ਪਿਖਿ ਵਧੀ ਪ੍ਰੀਤਿ ਲਾਰੀਤਿ ਪਸਾਰ। ਅਸ ਕੌਨ ਪੁਰਖ ਦੇਖੇ ਸਰੂਪਾਨਹਿੰ ਕਰਹਿ ਪ੍ਰੇਮ ਅਸ ਲਹਿ ਅਨੂਪ॥੧੯॥ਪੁਨ ਗ੍ਰੰਥ ਕਰਨਿ ਕੀ ਬਾਤਿ ਕੀਨਿ।ਸ਼੍ਰੀ ਅਰਜਨ ਸੁਧਿ ਸਭਿ ਉਚਰਿ ਦੀਨਿ। 'ਇਹ ਕ੍ਰਿਪਾ ਆਪ ਕੀ ਭੀ ਬਿਸਾਲ।ਨਰ ਮੰਦ ਮਤੀ ਕਲਿ ਕਾਲ ਜਾਲ॥੨੦॥ਇਸ ਕੋ ਅਲੰਬ ਹੋਇਸਿ ਉਧਾਰ। ਉਪਕਾਰ ਮਹਾਂ ਜਗ ਪਰ ਤੁਮਾਰ'।ਸੁਨਿ ਮੋਹਨ ਕਹਤਿ ਸਗਰੋ ਬਿਚਾਰ।'ਮਮ ਪਿਤਾ ਕਰਨਿ ਲਾਗੇ ਉਚਾਰ॥੨੧॥–ਨਹਿੰ ਲਿਖਨ ਹਾਰ ਢਿਗ–ਉਰ ਬਿਚਾਰਿ।ਸੰਸਰਾਮ ਪੁੱਤ੍ਰ ਮੋਰੋ ਹਕਾਰ। ਇਸ ਕੋ ਸਿਖਾਇ ਦਿਨ ਥੋਰ ਮਾਂਹਿ।ਤਬਿ ਲਿਖਨਿ ਲਗਾਯਸਿ ਸ਼ਬਦ ਤਾਂਹਿ॥੨੨॥ ਸਭਿ ਗੁਰਨਿ ਕੇਰਿ ਬਾਨੀ ਮਹਾਨ।ਕਰਿ ਖੋਜਿ ਰੋਜ ਲਿਖਿ ਕਰਿ ਸੁਜਾਨ। ਸਭਿ ਸ਼ਬਦ ਸਕਲ ਪੋਥੀ ਸੁ ਕੀਨਿ। ਇਹ ਪਿਤਾ ਮੋਹਿ ਉਪਕਾਰ ਚੀਨ ॥੨੩॥ਜਬਿ ਦੇਵ ਲੋਕ ਪਹੁੰਚੇ ਕ੍ਰਿਪਾਲ।ਤਬਿ ਸੰਸਰਾਮ ਰਾਖੀ ਸੰਭਾਲਿ।ਤੁਮ ਕਰੀ ਜਾਚਨਾ ਬਹੁਰ ਆਇ।ਹਮ ਦਈ ਤਬਹਿ ਸੁਤ ਤੇ ਮੰਗਾਇ' ॥੨੪॥ ਸ਼੍ਰੀ ਅਰਜਨ, ਕਹਿ'ਅਬਿ ਚਲਹੁ ਸੰਗ।ਨਿਜ ਸੇਵਕ ਬਨਾਹਨਿ ਕੋ ਉਮੰਗ ।ਤੁਮ ਬਡੇ ਸਦਾ ਹਮਰੇ ਅਲੰਬ। ਨਿਜ ਸ਼ਰਨਿ ਹੇਰਿ ਹਤਿ ਦੁਖ ਕੁਟੰਬ'॥ ੨੫॥ ਸੁਨਿ ਮੋਹਨ ਉਤਰ ਬਹੁਰ ਦੀਨਿ। 'ਸਭਿ ਕੁਟੰਬ ਸੰਗ ਹਮਰੋ ਸੁ ਲੀਨਿ।ਹਮ ਸਦਾ ਸਾਥ ਤੁਮਰੇ ਰਹੀਤਿ।ਨਿਤ ਮੋਹਿ ਭਾਵਤੋ ਰਹਿ ਇਕੰਤ'॥ ੨੬॥ਸੁਨਿ ਕ੍ਰਿਪਾ ਭਰੇ ਮਾਤੁਲ ਸੁ ਬੈਨ।ਕਰਿ ਨਮੋ ਉਠੇ ਪੁਨ ਤਾਂਹਿ ਐਨ। ਉਲੰਘੀ ਬਰਾਤ ਸ਼ਲਿਤਾ ਸੁ ਪਾਰ।ਬਾਦਿਤ ਬਜੇਤਿ ਗਮਨੇ ਅਗਾਰਿ॥੨੭॥ ਸ਼੍ਰੀ ਹਰਿ ਗੁਵਿੰਦ ਨਿਜ ਸੰਗ ਲੀਨਿ। ਹੁਇ ਨਦੀ ਪਾਰਿ ਪ੍ਰਸਥਾਨ ਕੀਨਿ। ਸੁਲਤਾਨ ਪੁਰੇ ਪਹੁੰਚੇ ਸੁ ਜਾਇ।ਧਨ ਦੇਤਿ ਜਾਚਤੋ ਜੋਨ ਆਇ॥੨੮॥ਸ਼੍ਰੀ ਗੁਰੂ ਨਿਦੇਸ਼ ਲੈਕਰਿ ਨਿਵੇਸ। ਉਤਰੇ ਸਮੂਹ ਪਿਖਿ ਥਾਨ ਬੇਸ਼[1]।ਸਨੈਦਨ ਤੁਰੰਗ ਦੀਨਿਸਿ ਲਗਾਇ[2]।ਲਗਿ ਖਾਨਪਾਨ ਸਭਿ ਥਾਇ ਥਾਇੰ॥੨੯॥ਸ਼੍ਰੀ

[1]ਸੁੰਦਰ, [ਫਾ:, ਬੇਸ਼=ਬੜਾ, ਵਧੀਆ]। [2]ਥਾਂ ਸਿਰ ਖੰਨ੍ਹ ਦਿੱਤੇ।

ਹਰਿ ਗੁਰਿੰਦ ਨਿਜ ਸੰਗ ਲੀਨਿ।ਗੁਰੁ ਨਾਨਕ ਥਲ ਤਿਨ ਦਰਸ ਕੀਨਿ। ਜਹਿੰ ਲਗੀ ਦੌਤਧਾਵਨਿ[1] ਸੁ ਬੇਰਿ।ਤਹਿੰ ਧਰੀ ਭੇਟਿ ਕਰ ਜੋਰਿ ਹੇਰਿ॥੩੦॥ ਪੁਨਿ ਕਰੀ ਕਾਰ ਮੋਦੀ ਦੁਕਾਨ। ਤਿਸ ਦਰਸ ਕੀਨਿ ਨਿਜ ਜੋਰਿ ਪਾਨ। ਨਿਜ ਸੰਗ ਸੰਗਤਾਂ ਸਿਖ ਮਹਾਨ। ਤਿਨ ਸੋਂ ਪ੍ਰਸੰਗ ਕਰਤੇ ਬਖਾਨ॥੩੧॥ [2]ਦਿਨਤੀਨ ਰਹਿ ਸੁ ਵੇਂਈਮਝਾਰ।ਪੁਨ ਨਿਕਸਿ ਲੁਟਾਇ ਵਸਤੁ ਉਦਾਰ। ਬਹੁ ਦੇਸ਼ ਵਿਦੇਸ਼ਨਿ ਫਿਰਿ ਵਿਸ਼ੇਸ਼।ਥਿਸਤਾਰ ਦੀਨਿ ਸਿੱਖੀ ਸੁ ਬੇਸ਼॥੩੨॥ ਕਲਿਕਾਲ ਘੋਰ ਅੰਧੇਰ ਭੂਰ।ਕੀਨਸਿ ਪ੍ਰਕਾਸ਼ ਜਿਮ ਚਢਤਿ ਸੂਰ[3]। ਇਮ ਕਹਤਿ ਦਰਸ ਕਰਿ ਸਕਲ ਥਾਨ।ਪੁਨ ਬਸੇ ਨਿਸਾ ਨਿਜ ਸਿਵਰ ਆਨਿ॥ ੩੩॥ ਕਰਿ ਖਾਨਪਾਨ ਮਿਸ਼ਟਾਨ ਆਦਿ। ਨਰ ਭਏ ਸੁਪਤਿ ਪਰਿ ਸਾਹਿ-ਲਾਦ[4]।ਉਠਿਕੇਪ੍ਰਭਾਤਿ ਸਭਿਹਰਖ ਧਾਰਿ।ਪਹਿਰੇ ਸੁ ਬਿਭੂਖਨਬਸਨ ਚਾਰੁ ॥੩੪॥ਵਾਹਨਿ ਸਜਾਇ ਨਿਜ ਨਿਜ ਥਡੋਰਾ[5]ਹੁਇ ਹੈ ਢੁਕਾਉ[6]ਮੁਖ ਕਹਤਿ ਟੋਰਿ। ਸਭਿ ਚਢੇ ਬਜਤਿ ਬਾਜੇ ਉਦਾਰ। ਤੁਰਰੀ ਨਫੀਰ ਧੌਂਸਾ ਧੁੰਕਾਰ ॥ ੩੫॥ਝਝ,ਪਣਵ,ਪਟਹ, ਮੁਰਲੀ ਬਜੰਤਿ। ਬਜ਼ ਸ਼ੁਤਰਨਿ ਪਰਿ ਸੁਥਰੀ[7] ਚਲੰਤਿ। ਸਨੰਦਨਿ ਧਵਾਇ ਘੋਰਨਿ ਕੁਦਾਇ।ਬਹਿਲਨਿ ਚਲਾਇ ਘੁੰਘਰੂ ਬਜਾਇ॥੩੬॥ਇਮ ਮਚਯੋ ਕੁਲਾਹਲ ਧੁਨਿ ਬਿਲੰਦ। ਗਮਨੈਂ ਸੁ ਪੰਥ ਧਰਿ ਧਰਿ ਅਨੰਦ । ਤਬਿ ਗਏ ਸਰਥ ਪਹੁੰਚੇ ਸੁ ਜਾਇ। ਅਧ ਕੋਸ ਗ੍ਰਾਮ ਡੱਲਾ ਗਹਾਇ॥੩੭॥ਤਹਿੰ ਉਤਰ ਪਰੇ ਸਭਿ ਜਾਨੁ[8] ਛੋਰ।ਸੁਧਿ ਗਈ ਤਥਹਿ ਡੱਲੇ ਸੁ ਓਰਿ। ਸੁਨਿ ਸ਼ੂਤਿ[9] ਨਰਾਇਣ ਦਾਸ ਸੋਇ। ਸਭਿ ਕਰੀ ਤਯਾਰਿ ਹਿਤ ਪਠਨਿਜੋਇ॥੩੮॥ ਪਕਵਾਨ ਅਧਿਕ ਮਿਸ਼ਟਾਨ ਲੀਨਿ । ਭਰਿ ਕਾਵਰ[10] ਜੋਤਿਕ ਖਰਚ ਚੀਨਿ । ਸਜਿ ਵਾਹਨ ਅਪਨੇ ਹੁਇ ਸੁਚੇਤ । ਚਢਿ ਚਲੇ ਅਗਾਊ ਲੈਨਿ ਹੇਤ॥੩੯॥ਅਗਵਾਨ ਆਇ ਅਵਿਲੋਕਿ ਬ੍ਰਿੰਦ। ਤਬਿ ਹਨੇ ਡੰਕ ਬਾਦਿਤ ਬਿਲੰਦ।ਛੁਟੇ ਨਿਸ਼ਾਨ ਅਗਵਾਨਿ ਜਾਤਿ।ਜਿਨ ਜ਼ਰੀ ਲਾਗਿ ਬਹੁ ਰੰਗ ਭਾਂਤਿ॥੪੦॥ਦੁਹਿੰ ਦਿਸ਼ਿਨਿ ਮੇਲ ਇਸਰੀਤਿ ਕੀਨਿ। ਜਨੁ ਘੋਖਿ ਘੋਖਿ ਘਨ ਮਿਲਤਿ ਪੀਨ[11] । ਵਾਹਨਿ[12]ਭਜਾਇ ਵਾਹਨ[13] ਉਠਾਇ । ਮਿਲਿ ਆਪ ਮਾਂਹਿ ਆਨੰਦ ਉਪਾਇ॥੪੧॥ਜਨੁ ਨਦੀ ਹਰਖ ਕੀ ਉਮਡਿ ਦੋਇ

[1]ਦਾਤਣ । [2]ਮਹਿਤ ਅਨੰਦ ਦੇ ਪੋਕੇ ਸੁੱਤੇ । [3]ਊਠੀ ਨਗਾਰੇ । [4]ਅਸਵਾਰੀਆਂ । [5]ਕੰਨੀ (ਅ) ਖਬਰ । [6]ਵਹਿੰਗੀ । [7]ਮਾਨੋ ਭਾਰੀ ਬੱਦਲ ਗੱਜ ਗੱਜ ਕੇ ਮਿਲਦੇ ਹਨ । [ਸੰਸਃ, ਪ੍ਰਸ਼ਰਟਨਾ, ਉਚਾਰਨਾ]। [8]ਅਸਵਾਰੀਆਂ ਛਾਵ ਘੋੜੇ ਭਜਾਕੇ । [9]ਬਾਹਵਾਂ ।

ਹੁਇ ਸੰਗਮ[1]ਅੰਗਉ ਮੰਗ ਜੋਇ।ਗਨ ਵਸਤੁ ਅੱਗ੍ ਗੁਰੁ ਕੇ ਟਿਕਾਇ।ਸਭਿ ਪਰੇ ਪਾਂਇ ਚਿਤ ਚਾਇ ਚਾਇ॥੪੨॥ ਬਹੁ ਬਿਨੈ ਭਨੀ ਸਭਿ ਹਾਥ ਬੰਦਿ। 'ਹਮ ਅਲਪ, ਲਘੂ, ਤੁਮ ਬਡਿ ਬਿਲੰਦ। ਨਿਜ ਦਾਸ ਜਾਨਿ ਪਤਿ ਲੇਹੁ ਰਾਖਿ।ਦੇ ਦਰਸ ਕਰੀ ਪੂਰਨ ਭਿਲਾਖ'॥੪੩॥ਸਨਮਾਨ ਜਾਨਿ ਗੁਰੁ ਤਿਨਹੁੰ ਕੋ।ਰਿ।ਪਕਵਾਨ ਲੀਨਿ ਦਿਯ ਬਾਂਟਿ ਫੇਰਿ।ਸਭਿ ਜਥਾ ਜੋਗ ਕਰਿ ਤਿਨਹੁੰ ਸਾਥ। ਕਰਿਬੇ ਚੁਕਾਉ ਪੁਨ ਚਹਤਿ ਨਾਥ ॥ ੪੪ ॥ ਇਕਿ ਮਹਾਂਦੇਵ ਕੋ ਦਰਬ ਦੀਨਿ। ਗੁਰੁਦਾਸ ਬ੍ਰਿੱਧ, ਦੋਨੋ ਸੁ ਲੀਨਿ।ਪੁਨ ਕ੍ਰਿਸ਼ਨ ਚੰਦ ਥਾਤੀ ਸੁ ਧਾਰਿ। 'ਬਰਖਾਵਤਿ ਗਮਨਹੁ*' ਗੁਰੁ ਉਚਾਰਿ॥੪੫॥ ਤਬਿ ਚਲੇ ਗ੍ਰਾਮ ਕੇ ਸਮੁਖ ਹੋਇ। ਨਰ ਮਿਲੇ ਹਜ਼ਾਰੋਂ ਦਿਸਨਿ ਦੋਇ। ਗਨ ਬਜਤਿ ਬਾਜ ਭਈ ਧੂਮ ਧਾਮ।ਬਡ ਉਠੀ ਧੂਲਿ ਲਿਯ ਛਾਦਿ ਗ੍ਰਾਮ॥੪੬॥ਧਨ ਕੋ ਬ੍ਰਖਾਇ ਘਨ ਮਨਹੁੰ ਚਾਰੁ। ਬਡ ਭਯੋ ਸ਼ੋਰ ਇਕ ਬਾਰਿ ਝਾਰਿ। ਚਢਿ ਕੈ ਉਤੰਗ ਨਰ ਨਾਰਿ ਹੇਰਿ। ਕਹਿ ਬਚ 'ਬਰਾਤ ਆਈ ਬਡੇਰਿ' ॥੪੭॥ ਸ਼ੁਭ ਥਾਨ ਦੀਨਿ ਡੇਰੋ ਲਗਾਇ। ਕਰਿ ਰੈਕ ਤ੍ਰਿਪਤ,ਧਨ ਕੋ ਬ੍ਰਖਾਇ।ਤੰਬੂ ਸ਼ਮਿਆਨ ਦੀਨੇ ਸੁ ਤਾਨਿ।ਬਡਿ ਜੋ ਉਤੰਗ ਬਹੁ ਸ਼ੋਭਵਾਨ॥੪੮॥ਦੋਹਰਾ॥ਬੀਚ ਚੰਦੋਆ ਚਾਨਣੀ ਤਾਨੇ ਰੇਸ਼ਮ ਡੋਰ।ਲਗੀ ਕਨਾਤ ਬਨਾਤਕੀ ਚਹੁੰ ਗਿਰਦੇ ਦੁਤਿ ਬੋਰ[2]॥੪੯॥ਸ਼੍ਰੀ ਅਰਜਨ ਨਿਜ ਤਨੁਜ ਜੁਤਿ ਬੈਠੇ ਬ੍ਰਿੰਦ ਮਝਾਰ। ਮਨਹੁੰ ਸੁਧਰਮਾ[3] ਸ਼ੋਭਤੀ ਬਸਨ ਬਿਭੂਖਨ ਚਾਰੁ ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਬਿਆਹ' ਪ੍ਰਸੰਗ ਬਰਨਨੰ ਨਾਮ ਇਕਾਦਸ਼ਮੋ ਅੰਸੁ ॥ ੧੧ ॥

੧੨. [ਬਰਾਤ]।

ਦੋਹਰਾ॥ ਸ਼੍ਰੀ ਅਰਜਨ ਕੇ ਸਾਥ ਤਬਿ ਮਿਲਨਿ[4] ਹੇਤੁ ਹਿਤੁ ਧਾਰਿ। ਤਨਾਰ ਨਰਾਇਣ ਦਾਸ ਭਾ ਗਨ ਵਸਤ੍ਰਨਿ ਸੰਭਾਰਿ॥੧॥ਚੌਪਈ॥ਜਰੇ ਜ਼ੀਨ ਬਾਜੀ ਚਪਲਾਵਤਿ। ਗਰੇ ਬਿਭੂਖਨ ਸ਼ੋਭ ਬਢਾਵਤਿ। ਬਸਤ੍ਰ ਰੇਸ਼ਮੀ ਛਾਦਨਿ ਕੀਨੇ।ਗਹੇ ਲਗਾਮ ਨ ਥਿਰਤਾ ਲੀਨੇ[5]॥੨॥ਲੇ ਬਹੁ ਮੋਲੇ ਲਲਿਤ ਦੁਕੂਲ।

---

[1]ਮੇਲ। [2]ਸ਼ੋਭਾ ਵਿਚ ਡੁੱਬੀ ਹੋਈ (ਅ) ਬੋਰਾਂ ਦੀ ਸ਼ੋਭਾ [ਬੋਰ=ਛੋਟੇ ਛੋਟੇ ਘੁੰਗਰੂ ਜੋ ਗਹਿਣਿਆਂ ਨੂੰ ਲਾਏ ਜਾਂਦੇ ਹਨ]। [3]ਇੰਦ੍ਰ ਦੀ ਸਭਾ। [4]ਮਿਲਨੀ ਕਰਨ ਲਈ। [5]ਲਗਾਮ ਫੜਿਆਂ ਥੀ ਜੋ ਨਹੀਂ ਟਿਕਦੇ, ਭਾਵ ਅਤਿ ਚੰਚਲ।

*ਇਹ ਧਨ ਬ੍ਰਿਥਾ ਗਵਾਉਣਾ ਗੁਰੂ ਜੀ ਦੀ ਰੀਤੀ ਨਹੀਂ ਸੀ, ਸਮਾਂ ਬੰਦ੍ਹਣਾਂ ਤੇ ਉਸ ਦੇ ਸਾਰੇ ਅੰਗ ਪੂਰਣ ਕਰਨੇ ਇਹ ਕਾਵਜ ਦੀ ਇਕ ਰੀਤੀ ਹੈ, ਇਤਿਹਾਸਕ ਵਾਕਿਆ ਨਹੀਂ ਜਾਪਦਾ। ਉਂਵ ਲੋੜਵੰਦਾਂ, ਗ਼ੀਬਾਂ, ਬੁੜਿਆਂ ਨੂੰ ਗੁਰੂ ਜੀ ਧਨ ਦੇਂਦੇ ਹੁੰਦੇ ਸਨ।

ਸ਼੍ਰੀ ਸਤਿਗੁਰੁ ਕੋ ਹੁਇ ਅਨੁਕੂਲ। ਊਪਰ ਧਰਿ ਕਰਿ ਗਨ ਦੀਨਾਰੂ[1]। ਲੇ ਕਰਿ ਸੰਗ ਨਰਨਿ ਪਰਵਾਰੂ॥੩॥ ਥੰਧਪ ਸਖਾ ਸਹਿਤ ਸਮੁਦਾਊ। ਚਲਨੋ ਨਰਾਇਣਦਾਸ ਅਗਾਊ।ਸ਼੍ਰੀ ਅਰਜਨ ਸਨਮੁਖ ਤਿਹ ਸਮੋ। ਆਇ ਮਿਲਨੋ ਕਰਿਬੋ ਚਹਿ ਨਮੋ॥੪॥ਹੁਤੋ ਪਰੋਹਤਿ ਤਿਹ ਸਮੁਝਾਇਵ। 'ਭੁਜਾ ਪਸਾਰਿ ਮਿਲਹੁ ਗਰ ਲਾਇਵ।ਸਮ ਸਮਧੀ ਇਸ ਸਮੈ ਬਨੈਤੇ। ਰਾਊ ਰੈਕ ਕੈਸੇ ਸੁ ਹੁਵੈਤੇ॥੫॥ਲੌਕਿਕ ਬੈਦਕ ਰੀਤਿ ਜੁ ਦੋਊ।ਬਨਾਹ ਆਦਿ ਮਹਿ ਕਰਿ ਸਭਿ ਕੋਊ।ਲਾਜ ਛੋਰਿ ਕਰੀਅਹਿ ਬਿਵਹਾਰੇ।ਸਮਧੀ ਸੋਂ ਮਿਲਿ ਭੁਜਾ ਪਸਾਰੇ'॥ ੬॥ਸੁਨਤਿ ਨਰਾਇਣਦਾਸ ਬਖਾਨਾ।'ਮੈਂ ਕੈਸੇ ਕਰਿ ਇਨਹੁ ਸਮਾਨਾ।ਲੋਕ ਪ੍ਰਲੋਕ ਸਹਾਇਕ ਸ੍ਵਾਮੀ। ਤੀਨ ਭੁਵਨਿ ਪਤਿ ਅੰਤਰਿਜਾਮੀ॥੭॥ਇਨ ਕੋ ਦਾਸ ਦਾਸ ਕੋ ਦਾਸਾ। ਕਿਮ ਸਮਤਾ ਕਰਿਹੌਂ, ਹੁਇ ਹਾਸਾ'। ਇਮ ਕਹਿ ਕਰੀ ਅਕੋਰ ਅਗਾਰੀ। ਪਥਨੋ ਚਰਨ ਪਰ ਨਿਰਹੰਕਾਰੀ॥੮॥ਸ਼੍ਰੀ ਅਰਜਨ ਸਿਮਧੀ[2] ਲਖਿ ਭਾਊ।ਪਕਰਿ ਉਠਾਇ ਲਿਯੋ ਗਰ ਲਾਊ।ਜਥਾ ਜੋਗ ਕਰਿ ਲੌਕਿਕ ਰੀਤਿ।ਸਨਮਾਨਨੋ ਸਭਿ ਮਹਿ ਲਖਿ ਪ੍ਰੀਤਿ॥੯॥ ਹੇਰਿ ਹੇਰਿ ਸਿਖ ਸਭਿ ਬਿਸਮਾਵਹਿਂ।'ਧੰਨ ਨਰਾਇਣ ਦਾਸ' ਅਲਾਵਹਿਂ। 'ਆਦਰ ਅਧਿਕ ਗੁਰੂ ਕਿਯ ਜਾਂਹੀ।ਲਗਨੋ ਗਰੇ,ਇਹ ਸਮ ਕੋ ਨਾਂਹੀ'॥੧੦॥ਇਮ ਮਿਲਨੀ ਕਰਿ ਘਰੇਂ ਸਿਧਾਰਾ। ਸ਼੍ਰੀ ਗੁਰੁ ਜਨਵਾਸੇ[3] ਪਗ ਧਾਰਾ[4]।ਲਾਵਾਂ ਲੇਨਿ ਸਮੈ ਭਬਿ ਆਯਹੁ।ਧੇਨੁ ਧੂਲਿ ਪਾਵਨਿ ਦਰਸਾਯਹੁ[5]॥੧੧॥ਦਿਜ ਗਨ ਪ੍ਰੇਰਨੋ ਬੈਠੇ ਪਾਸ। ਭੇਜਨੋ ਮਨੁਜ ਨਰਾਇਣਦਾਸ।'ਲਾਵਾਂ ਹਿਤ ਕਰੀਅਹਿ ਆਗਵਨੂ। ਮੈਂ ਤਮਾਰੀ ਜੁਤਿ ਇਸਥਿਤ ਭਵਨੂ' ॥੧੨॥ ਜਬਿ ਜਨਵਾਸ[6] ਬਿਖੈ ਸੁਧਿ ਆਈ।ਹਨੇ ਡੰਕ ਸਭਿ ਬਾਜ ਬਜਾਈ। ਲਘੁ ਦੁੰਦਭਿ ਬਡਿ ਧੌਂਸ ਧੁੰਕਾਰੀ। ਤੁਰਰੀ, ਮੁਰਲਿ,ਨਫੀਰ ਸੰਭਾਰੀ॥੧੩॥ਪਟਹ ਪਣਵ ਬਡ ਢੋਲ ਬਜਾਏ। ਸੁਨਿਤ ਉਠੇ ਤਤਛਿਨ ਸਮੁਦਾਏ। ਦੂਲਹੁ ਸ਼੍ਰੀ ਹਰਿ ਗੋਵਿੰਦ ਚੰਦ। ਗੁਰੁ ਨੰਦਨ ਸੁੰਦਰ ਸੁਖਕੰਦ॥੧੪॥ਮਹਾਂਦੇਵ,ਬ੍ਰਿਧ ਅਰੁ ਗੁਰੁਦਾਸ।ਉਮਰਸ਼ਾਹੁ, ਸਾਲ੍ਹੋ ਗੁਰੁ ਪਾਸ। ਲੇ ਗਮਨੇ ਸਭਿਹਿਨਿ ਕੋ ਸੰਗ। ਹਿਤ ਲਾਵਾਂ ਕੇ ਚਲੇ ਉਮੰਗ॥੧੫॥ਬਾਦਿਤ ਬਾਜਤਿ ਜਾਤਿ ਅਗਾਰੀ। ਕੀਰਤਿ ਭਾਟ ਨਕੀਬ[7] ਉਚਾਰੀ।ਆਤਪੱਤ੍ਰ[8] ਦੂਲਹੁ ਪਰ ਫਿਰਹੀ।ਚਮਰ ਚਾਰੁ ਸਤਿਗੁਰੁ ਪਰਫੁਰ

[1]ਮੁਹਰਾਂ। [2]ਕੁੜਮ ਦਾ। [3]ਨੰਵ ਘਰ, ਜਿਥੇ ਜੰਞ ਨੂੰ ਉਤਾਰਾ ਦਿੱਤਾ ਜਾਂਦਾ ਹੈ। [4]ਭਾਵ ਗਏ। [5]ਗਊ ਧੂੜ ਦਾ ਪਵਿੱਤ੍ਰ (ਸਮਾਂ) ਦੇਖਿਆ (ਜਦ)। [6]ਚੋਬਦਾਰਾਂ। [7]ਛਤਰ।

ਹੀ॥੧੬॥ਮਹਿਦ ਕੁਲਾਹਲ ਸਭਿ ਮਹਿੰ ਹੋਵਾ।ਤ੍ਰਿਯ ਗਨ ਚਾਹਤਿ ਦੂਲਹੁ ਜੋਵਾ। ਸੁਨਿ ਬਾਦਿਤ ਕੀ ਧੁਨਿ ਇਕ ਬਾਰੀ।ਬਿੱਭ੍ਰਮ[1]ਭਯੋ ਸਭਿਨਿ ਮਨ-ਨਾਰੀ ॥੧੭॥ ਭਜੀ ਕਾਰ ਘਰ ਕੀ ਉਠ ਧਾਈ। ਛੁਦ੍ ਘੰਟਿਕਾ[2] ਲੇ ਗਰਿ ਪਾਈ।ਅੰਜਨ ਅੰਜ ਕਪੋਲਨਿ ਲਾਯੋ[3]।ਕੰਠਹਾਰ ਕਟ ਸੋਂ ਲਪਟਾਯੋ॥੧੮॥ ਕਰਤਿ ਸ਼ੀਘ੍ਰਤਾ ਚਢੀ ਅਟਾਰੀ।ਖਰੀ ਸੁ ਦੂਲਹੁ ਬਦਨ ਨਿਹਾਰੀ।ਬਾਦਿਤ ਧੁਨਿ ਬਜ ਛੁਟੀ ਹਵਾਈ।ਚਢੀ ਗਗਨ ਪੁਨ ਹਟਿ ਕਰਿ ਆਈ॥੧੯॥ਜਨੁ ਤਾਰੇ ਟੂਟਤਿ ਚਮਕੰਤੇ। ਭਯੋ ਪ੍ਰਕਾਸ਼ ਅਕਾਸ਼ ਦਿਖੰਤੇ। ਛੁਟਤਿ ਬਰੂਦ ਭਰੇ ਗਜ ਘੋਰੇ। ਇਤ ਉਤ ਜਰਤਿ ਬੇਗ ਤੇ ਦੌਰੇ ॥੨੦॥ ਚਾਦਰ ਝਾਰ ਛੁਟਤਿ ਫੁਲਵਾਈ[4]। ਦੇਖਤਿ ਲੋਕ ਹਸਤਿ ਹਰਖਾਈ । ਦੇਵ ਦੇਵਨੀ ਦਾਰੁਨ ਬਨੇ[5] । ਛੁਟਤਿ ਬਿਲੋਕਤ ਮਾਨਵ ਘਨੇ॥੨੧॥ਅਧਿਕ ਕੁਲਾਹਲ ਹਰਖਤਿ ਹੋਵਾ। ਜਰੈਂ ਮਤਾਬੀ ਅਦਭੁਤ ਜੋਵਾ।ਭਯੋ ਪ੍ਰਕਾਸ਼ ਸਭਿਨਿ ਮਹਿੰ ਐਸੋ।ਬਿਨਾ ਤੇਜ[6]ਤੇ ਬਾਸੁਰ ਜੈਸੋ॥੨੨॥ਮਨਹੁੰ ਮਤਾਬੀ ਪਾਇ ਬਹਾਨਾ।ਗੁਰੂ ਪ੍ਰਕਾਸ਼ ਦਿਖਾਇ ਮਹਾਨਾ। ਦੇਖਿ ਭਏ ਬਿਸਮੈ ਨਰੁ ਨਾਰੀ । ਅਸ ਪ੍ਰਕਾਸ਼ ਨਹਿੰ ਕਬਹੁੰ ਨਿਹਾਰੀ॥੨੩॥ਤਿਸ ਪ੍ਰਕਾਸ਼ ਮਹਿੰ ਦੂਲਹੁ ਦੇਖੈ। ਬਾਰਿ ਬਾਰਿ ਬਲਿਹਾਰ ਵਿਸ਼ੇਖੈ। ਕੌਠਨਿ ਚਢੀ ਨਿਹਾਰਹਿੰ ਦਾਰਾ। ਸ਼੍ਰੀ ਅਰਜਨ ਕੋ ਕਰਹਿੰ ਜੁਹਾਰਾ ॥੨੪॥ ਸਨੈ ਸਨੈ ਦੇਖਤਿ ਦਿਖਰਾਵਤਿ। ਸਿਮਧੀ ਸਦਨ ਸਤਿਗੁਰੂ ਜਾਵਤਿ। ਬੜਵਾ ਪਰ ਸ਼੍ਰੀ ਹਰਿ ਗੋਬਿੰਦ। ਗਏ ਸਸੁਰ ਕੇ ਸਦਨ ਅਨੰਦ ॥੨੫॥ ਆਇ ਨਰਾਇਣਦਾਸ ਅਗਾਰੇ । ਲੇਤਿ ਪ੍ਰਵੇਸ਼ਨੋ ਅੰਤਰਿ-ਦ੍ਵਾਰੇ।ਜਹਿੰ ਬੇਦੀ ਸੁੰਦਰ ਰਚਿ ਰਾਖੀ।ਗਨ ਬੰਧੁਪਥਿਤ ਦੇਖਨਿਕਾਂਖੀ॥੨੬॥ ਖਰੋ ਹੋਰਿ ਸ਼੍ਰੀ ਗੁਰ ਆਗਵਨੂ।ਸਭਿ ਆਗੈ ਦੂਲਹੁ ਦੁਤਿ ਰਵਨੂ[7]।ਸਾਦਰ ਸਗਰੇ ਕਰੇ ਬਿਠਾਵਨਿ। ਚਹੁੰਦਿਸ਼ ਬੇਦੀ ਕੇ ਥਲ ਪਾਵਨ ॥੨੭॥ ਬਿੱਪ੍ਰ ਉਚਾਰ ਕਰਨਿ ਤਬਿ ਲਾਗੇ। ਪੂਜਤਿ ਨਵਗ੍ਰਹ ਗਣਪਤਿ ਆਗੇ। ਬੀਚ ਹੁਤਾਸਨ ਕੀਨਿ ਪ੍ਰਕਾਸ਼ਨਿ। ਪਾਵਤਿ ਸਰਪੀ ਕਰਤਿ ਉਪਾਸਨਿ*॥੨੮॥ ਤਬਿ ਦੂਲਹਨ ਢਿਗ ਆਨਿ ਬਿਠਾਈ। ਜਥਾਜੋਗ ਸਭਿ ਬਿਧਿ ਕਰਵਾਈ।

---

[1]ਕਿਸੇ ਅਚਾਨਕ ਆਏ ਚਾਉ ਸਮੇਂ ਦਾ ਘਬਰਾ, ਜਿਸ ਵਿਚ ਕਿ ਇਸਤ੍ਰੀ ਕਾਹਲੀ ਵਿਚ ਉਲਟ ਪੁਲਟ ਗਹਿਣੇ ਕੱਪੜੇ ਪਹਿਨਣ ਲੱਗ ਜਾਂਦੀ ਹੈ। [2]ਤੜਾਗੀ। [3]ਸੁਰਮਾਂ ਗੱਲ੍ਹਾਂ ਪਰ ਪਾਕੇ ਲਾ ਲਿਆ। [4](ਆਤਸ਼ਬਾਜੀ ਦੀਆਂ) ਚਾਦਰਾਂ, ਝਾੜ ਤੇ ਫੁਲਵਾਈਆਂ ਛੁਟਦੀਆਂ ਹਨ। [5]ਬਰੂਦ ਦੇ ਬਣੇ ਹੋਏ। [6]ਪ੍ਰਕਾਸ਼। [7]ਸੁਹਣੀ ਦੁਤੀ ਵਾਲਾ। *ਇਹ ਰੀਤੀ ਗੁਰੂ ਘਰ ਦੀ ਨਹੀਂ, ਦੇਖੋ ਇਸੇ ਰਾਸ ਦੇ ਅੰਸੂ ੪, ਅੰਕ ੩੮ ਤੇ ਅੰਸ ੭, ਅੰਕ ੨੪ ਦੀ ਹੇਠਲੀ ਟੂਕ।

ਬਰਬਰ[1] ਸੰਗਵੇਰਿ ਕਰਿ ਫੇਰੇ।ਪਾਣਗ੍ਰਹਣ[2] ਕੀਨਸਿ ਤਿਸਬੇਰੇ।੨੯।ਮਿਲਿ ਸੁਰਬਧੂ ਕਰੇ ਛਲ ਬੇਸਾ। ਆਨਿ ਪ੍ਰਵੇਸ਼ੀ ਚੁਪ ਸੁ ਬੇਸਾ। ਰਲਿ ਨਾਰਿਨਿ ਮੈਂ ਗੀਤਿਨਿ ਗਾਵੈਂ।ਸਤਿਗੁਰੁ ਮੰਗਲ ਅਧਿਕ ਵਧਾਵੈਂ॥੩੦॥ਕਰਤਿ ਅਪਨਿਪੋ ਸਫਲ ਬਿਸਾਲ॥ਗੁਰੁ ਕੋ ਦਰਸਹਿੰ ਅਨੰਦ ਉਛਾਲਾ। ਤ੍ਰਿਯਾ ਨਰਾਇਣ-ਦਾਸ ਸੁਜਾਨੀ[3]।ਬਿਨ ਜਾਨੇ ਸਗਰੀ ਸਨਮਾਨੀ॥੩੧।ਬ੍ਰਿੰਦ ਮੇਲ ਘਰ ਬਿਖੈ ਸਕੇਲਾ।ਤਿਨ ਮੈਂ ਤੇ ਜਾਨਸਿ ਹਿਤ ਮੇਲਾ[4]।ਸੁਰਨਰ ਬੇਸ ਧਾਰਿ ਸਮੁਦਾਏ। ਮਿਲੇ ਆਨਿ ਬਹੁ ਸੇਵ ਕਮਾਏ॥੩੨॥ਜਥਾ ਜੋਗ ਸ਼੍ਰੀ ਅਰਜਨ ਤਹਾਂ। ਦਿਯੋ ਦਰਬ ਹਰਖੇ ਜਹਿੰ ਕਹਾਂ। ਬਿੱਪ੍ਰ ਪ੍ਰਸੰਸਤਿ ਧਨ ਹਿਤ ਚਾਊ। ਕਿਤਿਕ ਸਰਾਹਹਿੰ ਧਰਿ ਧਰਿ ਭਾਊ॥੩੩। ਸਾਖੋਚਾਰ[5] ਉਚਾਰਨਿ ਕੀਨਸਿ। ਸੁਨਨੋ ਸਭਿਨਿ ਪੁਨਿ ਧਨ ਗਨ ਦੀਨਸਿ।ਇਮ ਲਾਵਾਂ ਲੇ ਕਰਿ ਜਸੁ ਸਾਜਾ। ਬੀਚ ਬੇਦਿਕਾ[6]ਉਠਨੋ ਸਮਾਜਾ॥੩੪॥ ਸ਼੍ਰੀ ਅਰਜਨ ਗਮਨੇ ਜਨਵਾਸੇ। ਛੁਟਤਿ ਮਤਾਬੀ ਹੋਤਿ ਪ੍ਰਕਾਸ਼ੇ। ਬ੍ਰਿੰਦ ਮਸਾਲੇਂ ਜ੍ਵਲਤਿ ਅਗਾਰੀ। ਬਾਜੇ ਬਜਹਿੰ ਉਠਤਿ ਧੁਨਿ ਭਾਰੀ॥੩੫॥ ਆਇ ਥਿਰੇ ਜਨਵਾਸ ਮਝਾਰੇ। ਹਿਤ ਅਹਾਰ ਗੁਰੁ ਬਹੁਰ ਹਕਾਰੇ। ਸਕਲ ਬਰਾਤਿ ਜਾਤਿ ਹਰਖੰਤੀ। ਆਤਸ਼ਬਾਜ਼ੀ ਬ੍ਰਿੰਦ ਛੁਟੰਤੀ॥੩੬।ਸੁੰਦਰ ਮੰਦਿਰਅੰਦਰਸਾਰੇ।ਸਾਦਰ ਕਹਿ ਕਹਿ ਪੰਤਿ[7] ਬਿਠਾਰੇ। ਪੁਨ ਚੌਕੀ ਪਰ ਆਸਨ ਡਾਸਾ। ਸਤਿਗੁਰੁ ਥਿਰੇ ਬਿਸਾਲ ਪ੍ਰਕਾਸ਼ਾ॥੩੭॥ ਪਰੁਸਨਿਹਾਰਿ[8] ਆਇ ਸਮੁਦਾਏ। ਧਰੇ ਥਾਰ ਸਭਿਕੇ ਅਗੁਵਾਏ।ਮੋਦਕ, ਖੁਰਮੇ ਨੁਗਦੀ[9]ਘਨੀ।ਘੇਵਰ ਘ੍ਰਿੱਤਿ ਸਿਤਾ ਬਹੁ ਸਨੀ॥੩੮। ਸ੍ਵਾਦਿਲ ਮਹਾਂ ਅੰਮ੍ਰਿਤੋ ਦੀਨਿ। ਮੇਵੇ ਬ੍ਰਿੰਦ ਮਿਲੌਨੀ ਕੀਨਿ। ਤੁਰਤ ਪਚੋਸਨੋ ਚਤੁਰਨਿ-ਚਾਰੂ। ਖਾਨਿ ਲਗੇ ਬਹੁ ਸ੍ਵਾਦਿ ਅਹਾਰੂ॥੩੯॥ ਗਾਰਿ ਗੋਰਿ[10] ਗੀਤਨਿ ਕੋ ਗਾਵੈਂ*। ਸੁੰਦਰ ਰੀਤਨਿ ਸਭਿਨਿ ਸੁਨਾਵੈਂ। ਬੈਠਿ ਝਰੋਖਨਿ ਕਹਿ ਕਹਿ

---

[1]ਸੁਹਣੇ ਲਾੜੇ ਨਾਲ। [2]ਭਾਵ, ਪਿਤਾ ਨੇ ਕੰਨਜਾਂ ਦਾ ਹੱਥ ਵਰ ਦੇ ਹੱਥ ਫੜਾਉਣਾ। [3]ਸੁਜਾਨੀ= ਸਿਆਣੀ ਹੈ। (ਅ) ਭਾਵ ਨਰੈਣ ਦਾਸ ਦੀ ਵਹੁਟੀ ਨੇ (ਦੇਵ ਬਧੂਆਂ ਨੂੰ) ਚੰਗੀ ਤਰ੍ਹਾਂ ਜਾਣਿਆਂ; ਭਾਵ ਹਿਤ ਨਾਲ ਬੁਲਾਇਆ। [4]ਜਾਣਿਆਂ ਕਿ ਘਰ ਵਿਚ ਇਕੱਠੇ ਹੋਏ ਮੇਲ ਵਿਚੋਂ ਇਹ ਭੀ ਕੋਈ ਹਿਤ ਵਾਲੇ ਮੇਲੀ ਹੀ ਹਨ। [5]ਗੋਤ੍ਰਾਚਾਰ। [6]ਵੇਦੀ ਵਿਚੋਂ। [7]ਪੰਕਤੀਆਂ। [8]ਪ੍ਰੋਸਣਵਾਲੇ। [9]ਬ੍ਰੂੰਦੀ। [10]ਸਿੱਠਣੀਆਂ ਪਾਕੇ। *ਗੁਰੂ ਸਾਹਿਬਾਂ ਨੇ ਵਿਆਹ ਸਮੇਂ ਦੀਆਂ ਰੀਤੀਆਂ ਤੇ ਸ਼ਬਦ ਉਚਾਰੇ ਹਨ। ਪ੍ਰਯੋਜਨ ਇਹੋ ਸੀ ਕਿ ਰੰਞਦੇ ਗੀਤ ਹਟ ਜਾਣ ਤੇ ਵਾਹਿਗੁਰੂ ਮਹਿੰਮਾ ਦਾ ਸੁਜਸ ਪ੍ਰਚਾਰ ਪਾਵੇ। ਇਹ ਕਦੇ ਹੋ ਹੀ ਨਹੀਂ ਸਕਦਾ ਕਿ ਐਸੇ ਮਹਾਂ ਪੁਰਖਾਂ ਦੀ ਹਜ਼ੂਰੀ ਵਿਚ ਕੋਈ ਗਾਰੀ ਸਿੱਠਣੀ ਦੇ ਸਕੇ। ਦੇਖੋ ਇਸੇ ਰਾਸ ਦੇ ਅੰਸੂ ੪ ਅੰਕ ੧੪ ਦੀ ਹੇਠਲੀ ਟੂਕ।

ਨਾਮੂ।ਮਿਲੀ ਮਨੋਹਰ ਤ੍ਰਿਯ ਅਭਿਰਾਮੂ॥੪੦॥ਸੁਨਤਿ ਮੁਦਤਿ ਗੁਰੁ ਸਹਤ ਸਮਾਜਾ। ਸਮੈਂ ਉਛਾਹ ਬਿਸਾਲ ਬਿਰਾਜਾ। ਸੁਨਿ ਸੁਨਿ ਪਿਖਿ ਪਿਖ ਦੁਹ-ਦਿਸ਼ ਹਰਖਹਿੰ।ਮਨਹੁੰ ਅਨੰਦ ਉਨਵ ਕਰਿ ਬਰਖਹਿੰ ॥੪੧॥ ਇਮ ਅਹਾਰ ਕੋ ਅਚਵਨਿ ਕੀਨਿ।ਉਠੀ ਬਰਾਤਿ ਲਾਗਿ[1] ਧਨਦੀਨਿ। ਪਾਇ ਉਛਿਸਟ[2] ਬਿਖੈ ਬਹੁ ਦਰਬ।ਖਾਨ ਪਾਨ ਕਰਿ ਗਮਨੇ ਸਰਬ॥੪੨॥ਦੋਹਰਾ॥ਜਨਵਾਸੇ ਮਹਿੰ ਜਾਇ ਗੁਰੁ, ਸੁਪਤੇ ਨਿਜ ਨਿਜ ਥਾਨ। ਅਤਿ ਅਨੰਦ ਉਰ ਪਾਇ ਕਰਿ ਸਕਲ ਬਰਾਤ ਸੁ ਜਾਨ ॥੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸ਼ੇ 'ਬਜਾਹ' ਪ੍ਰਸੰਗ ਬਰਨਨੰ ਨਾਮ ਦ੍ਵਾਦਸ਼ਮੋ ਅੰਸੂ ॥ ੧੨ ॥

੧੩. [ਬਰਾਤ]।

ਦੋਹਰਾ॥ਸੁਖ ਸੋਂ ਬੀਤੀ ਜਾਮਨੀ ਜਾਮ ਰਹੀ ਜਬਿ ਆਇ। ਗਾਵਤਿ ਆਸਾ ਵਾਰ ਜੁਤ ਰਬਾਨਿ ਕੇ ਸਮੁਦਾਇ॥੧॥ ਹਾਕਲ ਛੰਦ ॥ ਗੁਰ ਉਠਿ ਕਰਿ ਸੌਚਿ ਸ਼ਨਾਨੇ।ਪੁਨ ਬੈਠੇ ਏਕਲ ਥਾਨੇ।ਨਿਜ ਰੂਪ ਬਿਖੈ ਲਿਵਲਾਈ। ਮਨ ਥਿਰਜੋ ਸਮਾਧਿ ਲਗਾਈ ॥੨॥ ਤਬਿ ਪ੍ਰਾਤਕਾਲ ਹੁਇ ਗਇਉ । ਸਭਿ ਸੌਚਾ ਚਾਰੀ ਭਇਉ[3]।ਗਨ ਬਾਦਿਤ ਬਾਜ ਬਿਲੰਦੇ।ਤਬਿ ਉਠਿ ਸ਼੍ਰੀ ਹਰਿ ਗੋਵਿੰਦੇ ॥੩॥ ਕਰਿ ਸੌਚ ਸ਼ਨਾਨ ਮਹਾਨਾ। ਤਨ ਬਸਤ੍ਰ ਪਹਿਰ ਦੁਤਿ ਨਾਨਾ।ਦਿਨ ਚਢੈ ਦਿਵਾਨ ਲਗਾਯੋ।ਸਿਖ ਸੰਗਤਿ ਬਹੁ ਛਬਿ ਪਾਯੋ ॥੪॥ ਬਿਤ ਬ੍ਰਿੰਦ ਮਸੰਦ ਮਝਾਰੇ।ਗਨ ਧਨੀ ਤਹਾਂ ਪਰਵਾਰੇ।ਬ੍ਰਿਧ ਸਾਲੋ ਅਰੁ ਗੁਰੁਦਾਸੂ। ਕੱਲਜਾਨ ਆਦਿ ਸਭਿ ਪਾਸੂ॥੫॥ਬਿਤ ਮਹਾਂਦੇਵ ਗੁਰੁ ਤੀਰਾ। ਜਿਮ ਬੂਝਤਿ ਭਾਖਤਿ ਧੀਰਾ। ਤਬਿ ਡੱਲੇ ਗ੍ਰਾਮ ਮਝਾਰੀ । ਸਿਖ ਸੰਗਤਿ ਬਸਹਿ ਸੁ ਸਾਰੀ ॥ ੬ ॥ ਹੁਇ ਇਕਠੀ ਲੇ ਗੁਰ ਕਾਰੀ। ਕਰਿ ਅਪਰ ਉਪਾਇਨ ਧਾਰੀ । ਧਰਿ ਭਾਉ ਦਰਸ ਕੋ ਆਏ।ਜੋ ਸਿੱਖ ਕਦੀਮੀ ਗਾਏ ॥੭॥ ਗੁਰੁ ਅੰਗਦ ਅਮਰ ਸਧੀਰਾ। ਹਿਤ ਸੇਵਾ ਰਹੇ ਜੁ ਤੀਰ।ਗਨ ਧਰੀ ਅਕੋਰ ਅਗਾਰੀ। ਕਰ ਬੰਦਤਿ ਬੰਦਨ ਧਾਰੀ॥੮॥ਸਿਖ ਸ਼ਰਧਾਵਾਨ ਅਨੇਕ। ਜਿਨ ਰਿਦੈ ਬਿਸਾਲ ਬਿਬੇਕਾ । ਅਸ ਜਾਨਿ ਗੁਰੁ ਸਨਮਾਨੇ।ਢਿਗ ਬੈਠੇ ਹਰਖ ਮਹਾਂਨੇ ॥੯॥ ਜੋ ਭਏ ਪ੍ਰਥਮ ਸਿਖ ਧੀਰ।ਸੋ ਬੂਝੇ ਗੁਨੀ ਗਹੀਰ[4]।'ਕੋ ਭਯੋ ਮਹਦਗੁਰੁ ਪਸਾਰੋ?।ਸੋਹਮਰੇ ਪਾਸ ਉਚਾਰੋ'।੧੦।ਸੁਨਿ ਸਿੱਖਨਿ ਜੋਰੇ ਹਾਥ।'ਇਸ ਗ੍ਰਾਮ ਦਾਸ ਗਨ ਨਾਥ[5]। ਭਾ ਲਾਲੋ,ਭਾਈ ਧੀਰ।ਗੁਨ ਸਿੱਖੀਕੇ ਭਰਪੂਰ॥ ੧੧॥ਜੋ ਰਾਵਰਿ ਬਖਸ਼ਿਸ਼

[1]ਲਾਗੀਆਂ ਦਾ। [2]ਜੂਠ। [3]ਸੋਚ ਇਸ਼ਨਾਨ ਆਦਿ ਆਚਾਰ ਵਾਲੇ ਹੋਏ । [4]ਭਾਵ ਗੁਰੂ ਜੀ ਨੇ ਪੁੱਛੇ। [5]ਗੁਰੂ ਜੀ ਦੇ ਬਹੁਤੇ ਦਾਸ (ਹੋਏ ਹਨ) ਅਥਵਾ ਹੇਨਾਥ ਜੀ।

ਕੀਨੀ। ਸਿਖ ਬਹਿਲੋ ਹਿਤ ਕਰਿ ਲੀਨੀ। ਸ਼੍ਰੀ ਅਮਰਦਾਸ ਸਭਿ ਸੋਈ। ਢਿਗ ਲਾਲੋ ਕੇ ਦਈ ਜੋਈ॥੧੨॥ਅਸ ਸਿੱਖ ਅਪਰ ਗਨ ਹੋਏ।ਜੋਗਿਨਿਬੋ ਤੇ ਬਹੁ ਜੋਏ।ਇਕ ਭਯੋ ਸੁ ਭਾਈਪਾਰੋ।ਗੁਰੁ ਅਮਰਕੇਰਿ ਬਹੁਪਯਾਰੋ॥੧੩॥ ਤਿਸ ਉਪਰ ਅਧਿਕ ਪ੍ਰਸੰਨੇ। ਗੁਰੁ ਭਾਣਾ ਜਿਨ ਮਨ ਮੰਨੇ। ਉਰ ਗਯਾਨ ਮਹਿਦ ਗੰਭੀਰੰ।ਨਿਤਨਿਸ਼ਚਲ ਮਨ,ਉਰਧੀਰੰ॥੧੪॥ਤਿਸਗੁਰੁਤਾ ਦੇਵਨਿ ਲਾਗੇ।ਨਹਿੰ ਮਾਨੀ ਮਨ ਥਡਭਾਗੇ।ਕਰ ਜੋਰਤਿ ਬਿਨੈ ਬਖਾਨੇ।–ਹਮਸਿੱਖੀ ਮਹਿੰ ਮਨ ਮਾਨੇ ॥੧੫॥ ਇਹ ਤੁਮ ਕੋ ਹੀ ਬਨਿ ਆਵੈ। ਹਮ ਸੇਵਕ ਸੇਵ ਕਮਾਵੈਂ–। ਸੁਨਿ ਅਮਰਦਾਸ ਗੁਰੁਭਾਖਾ–ਜੋ ਤੇਰੀਅਸ ਅਭਿਲਾਖਾ॥੧੬॥ ਤੌ ਤਨੁ ਕੋ ਤਜਾਗ ਸਮਾਵੋ। ਗੁਰੁ ਬਿਖੈ ਏਕਤਾ ਪਾਵੋ–। ਇਮ ਆਗਜਾ ਸੁਨਿ ਘਰ ਆਯੋ।ਤਤਛਿਨ ਤਨੁ ਤਜਨੋਸਮਾਯੋ॥੧੭॥ਇਕ ਬੜਵਾਚਪਲ ਥਲੀ ਹੈ।ਜਿਹ ਸਮ ਨਹਿੰ ਔਰ,ਭਲੀ ਹੈ। ਸੋ ਅਮਰ ਗੁਰੂ ਢਿਗ ਭੇਜੀ।ਨਹਿੰ ਅਪਰ ਚਢਨਿ ਦੇ ਭੇਜੀ[1] ॥੧੮॥ ਪਿਖਿ ਅਪਨੇ ਢਿਗ ਰਖਿ ਲੀਨੀ। ਗੁਰੁ ਰਾਮਦਾਸ ਕੋ ਦੀਨੀ। ਸ਼੍ਰੀ ਅੰਮ੍ਰਿਤਸਰ ਕੇ ਥਾਨਾ। ਤਿਸ ਚਢਿਕੈ ਕੀਨਸਿ ਪਯਾਨਾ॥੧੯॥ਦੋਹਰਾ॥ ਸੋ ਭਾਈ ਪਾਰੋ ਭਯੋ ਬਡੋ ਨਰਾਇਣ ਦਾਸ[2]। ਜਿਸ ਕੀ ਤਨੁਜਾ ਨਿਜ ਤਨੁਜ[3] ਬਜਾਹੀ ਧਰੇ ਹੁਲਾਸ ॥੨੦॥ ਹਾਕਲਛੰਦ ॥ ਅਬਿ ਸਭਿ ਸਿੱਖਨਿ ਕੀ ਬਿਨਤੀ।ਜਿਮ ਆਏ ਮਿਲਿ ਕਰਿਗਿਨਤੀ[4]। ਸੋ ਸੁਨੀ-ਅਹਿ ਕਰਿ ਨਿਰਧਾਰਾ।ਇਤਿ ਆਵਨ ਭਯੋ ਤੁਮਾਰਾ ॥੨੧॥ ਕੁਛ ਕੀਜਹਿ ਚਿੰਨ੍ਹ ਇਬਾਈਂ।ਸਿਖ ਹੇਰੈਂ ਸੀਸ ਨਿਵਾਈ'।ਸ਼੍ਰੀ ਅਰਜਨ ਸੁਨਤਿ ਪ੍ਰਸੰਨੇ। 'ਗੁਰੁ ਸਿੱਖਜਨਿ ਮਹਿਮਾ ਧੰਨੇ॥੨੨॥ ਨਿਤ ਚਾਹਤਿ ਪਰਉਪਕਾਰਾ। ਹਮ ਬਚਨ ਮਾਨਿਬੋ ਧਾਰਾ[5]।ਜਬਿ ਜਾਮ ਰਹੈਦਿਨ ਆਈ।ਤਬਿ ਕਰੈਂਜਿ ਤੁਮਹੁ ਅਲਾਈ'॥੨੩॥ ਇਮ ਕਹਜੋ ਗੁਰੁ ਅਰੁ ਸੰਗਤਿ। ਜਹਿੰ ਨਰਨਿ ਹਜ਼ਾਰਹੁੰ ਪੰਗਤਿ। ਸਿਖ ਗਮਨੇ ਨਮਹੁ ਕਰੰਤੇ। ਸ਼ਰਧਾ ਉਰ ਭਾਉ ਧਰੰਤੇ ॥੨੪॥ ਗਨ ਮੰਗਤਿ ਜਨ ਤਬਿ ਆਏ।ਬਹੁ ਗ੍ਰਾਮਨਿ ਭੇ ਇਕ ਥਾਏਂ।ਤਿਸ ਕਾਲ ਬਿਖੇ ਜਸ ਜਾਚੇ[6]।ਤਸ ਦੇਤਿ ਤੁਰਤ ਗੁਰੁ ਸਾਚੇ॥੨੫॥ ਗਨ ਢਾਢੀ, ਭਾਟ, ਕਲਾਵਤਿ।ਬਹੁ ਭ੍ਰਮ,ਬਿੱਪ੍ਰ ਧਨੁ ਪਾਵਤਿ।ਹੁਇ ਹਰਖਤਿ ਦੇਤਿ ਅਸੀਸਾ 'ਗੁਰ ਨੰਦ ਜਿਵਹੁ ਜੁਗ ਬੀਸਾ'॥੨੬॥ਗਨ ਰੰਕਨਿ ਕੋ ਧਨ ਦੀਨਾ। ਜਸੁ ਕਰਤਿ ਜਾਤਿ ਸਭਿ ਲੀਨਾ।ਇਮ ਦੇਤਿ ਢਰਜੋ ਦਿਨ ਜਾਏ। ਹਿਤ ਅਸਨ

[1](ਅੰਨੀ) ਤੇਜ਼ ਸੀ। [2]ਭਾਈ ਨਰਾਇਣ ਦਾਸ ਜੀ ਦਾ ਵੱਡਾ। [3](ਆਪ ਜੀਓ ਜੀ ਨੇ) ਆਪਣੇ ਪੋਤ੍ਰੇ ਕੋਲ। [4]ਮਿਲਕੇ ਵਿਚਾਰ ਕਰਕੇ ਆਏ ਹਾਂ। [5]ਕੀਤਾ ਹੈ। [6]ਜੋ ਜਿਸ (ਕਿਸੇ) ਮੰਗਿਆ।

ਹਕਾਰਨਿ ਆਏ॥੨੭॥ਕਰਿ ਦੂਲਹੁ ਸਭਿਨਿ ਅਗਾਰੀ॥ਪੁਨ ਚਲੀ ਬਰਾਤਿ ਪਿਛਾਰੀ॥ਘਰ ਗਏ ਨਰਾਇਨਦਾਸੋ॥ਬਛਿ ਧੂਮ ਧਾਮ ਚਹੁੰ ਪਾਸੋ॥੨੮॥ਹਰਿ ਗੋਵਿੰਦ ਰੂਪ ਸੁਹੰਤਾ। ਸਿਰ ਉਪਰਿ ਛਤਰ ਝੁਲੰਤਾ। ਗੁਰੁ ਅਰਜਨ ਪਰ ਦੁਤਿਵਾਰੂ[1]। ਕਰਿ ਚਮਰ ਢੁਰਾਵਤਿ ਚਾਰੂ॥੨੯॥ ਸਭਿ ਬਸਨ ਬਿਭੂਖਨ ਆਛੇ॥ਨਰ ਸਭਿ ਬਰਾਤਮੈਂ ਕਾਛੇ[2]॥ਤਬਿ ਮੰਦਰ ਅੰਦਰਗਮਨੇ॥ਕਰਿਪੰਕਤਿ ਬੈਠੇ ਰਵਨੇ॥੩੦॥ ਤਬਿ ਅਏ ਪਰੋਸਨਿਹਾਰੇ। ਜਲ ਲੈ ਕਰਿ ਹਾਥਪਖਾਰੇ। ਸਭਿ ਕੋਰਿ ਅਗਾਰੀ ਥਾਰ॥ਬਹੁ ਸ੍ਵਾਦਲਿ ਪਾਇ ਅਹਾਰ॥੩੧॥ ਜੋ ਸਪਤਿ ਬਿਧਿਨਿ ਪਕਵਾਨ॥ਬਿਚ ਮੇਵੇ ਮਿਲੇ ਮਹਾਨ॥ਦਧਿ ਸੰਗ ਬਿਸਾਲ ਮਸਾਲੇ। ਗਨ ਬਰੇ ਪਕੌਰੇ ਭਾਲੇ॥੩੨॥ ਸਭਿ ਅਚਤੇ ਸਾਦ ਸਰਾਹੇ। ਪੁਨ ਸੁਖਮ ਚਾਵਰ ਚਾਹੇ॥ਜੁਗਰੀਤਨਿ ਕੇ[3]ਤਬਿਲਆਏ॥ਇਕਮਧੁਰ,ਸਲਵਨ ਮਿਲਾਏ॥੩੩॥ ਬਹੁ ਸਾਵਗ[4],ਗਰੀ,ਬਦਾਮੰ॥ਕਿਧ ਚਤੁਰਨਿ ਅਤਿਅਭਿਰਾਮੰ॥ਪਿਖਿ ਬੈਠੀ* ਨਾਗਰਿ ਨਾਰੀ[5]॥ਗਨਭੂਖਨ ਬਸਨ ਸ਼ਿੰਗਾਰੀ॥੩੪॥ ਕਲ ਕੋਕਲ ਕੰਠੀ ਗਾਵੈਂ॥ਦ੍ਰਿਗ ਖੰਜਨ ਅੰਜ ਨਚਾਵੈਂ[6]॥ਨਰ ਜੋ ਬਰਾਤ ਅਭਿਰਾਮੂ। ਦੇਂ ਗਾਰੀ†ਲੈ ਕਰਿ ਨਾਮੂ॥੩੫॥ਸ਼ਭਿ ਰਿਦੇ ਅਨੰਦ ਵਧਾਵੈਂ। ਹੈਂ ਗਾਰਿ[7]ਤਊ ਮਨ ਭਾਵੈਂ॥ਰਸ ਰੰਗ ਸਮੈਤਿਸ ਹੋਵ॥ਮੁਦ ਕਰਹਿੰਪਰਸਪਰ ਜੋਵਾ‡॥੩੬॥ ਅਚਿ ਸਨੈ ਸਨੈ ਅਸ ਅਸਨ॥ ਮੁਸਕਾਇ ਦਿਪੈਂ ਦੁਤਿ ਬਸਨ॥ਮਨ ਸਭਿ ਕੇ ਤਬਿ ਬਿਰਮਾਏ॥ਨਹਿੰ ਉਠਨਿ ਕਿਸੂ ਮਨਿ ਭਾਏ॥੩੭॥ਸੁਖਪਾਇਭਨੈਂ ਸਭਿਐਸੇ॥[8]ਅਸ ਉਤਸਵ ਕਿਤਹੁੰ ਨ ਕੈਸੇ॥ਉਰ ਬਿਸਰਜੋ ਦੇਸ਼ ਰੁ ਕਾਲ॥ ਅਸ ਆਨੰਦ ਭਯੋ ਬਿਸਾਲ॥੩੮॥ਤਬਿ ਨੀਠਿ ਨੀਠਿ ਲੈ ਪਾਨੀ॥ਸਭਿਕਰੇ ਪਖਾਰਨਿ ਪਾਨੀ[9]॥ਪੁਨ ਦੀਨਿ ਗਿਲੌਰੀ ਖਾਨੇ[10]॥ਮੁਖਰੰਗ ਸੁਰੰਗੀ ਥਾਨੇ[11]॥ ੩੯॥ਧਨ ਜਥਾਜੋਗ ਤਹਿੰ ਦੀਨਾ॥ਉਠਿ ਗਮਨੇ ਗੁਰੂ ਪ੍ਰਬੀਨਾ॥ਸਿਖਸੰਗਤਿ ਸੰਗ ਲਏ ਹੈਂ। ਦਿਸ਼ਿ ਪੂਰਬ ਗ੍ਰਾਮ ਗਏ ਹੈਂ[12]॥੪੦॥ਤਹਿੰ ਖਰੇ ਹੋਇ ਮੁਖ

---

[1]ਸ਼ੋਭਾਵਾਨ। [2]ਫਬਾਏ ਹੋਏ। [3]ਦੇ ਤਰ੍ਹਾਂ ਦੇ। [4]ਸ਼ਾਵਗੀ। [5]ਸੁੰਦਰ ਇਸਤ੍ਰੀਆਂ (ਜੰਞ ਨੂੰ)ਬੈਠੀਆਂ ਵੇਖ ਰਹੀਆਂ ਸਨ। [6]ਮਮੋਲੇ (ਜੇਹੇ) ਨੇਤ੍ਰਾਂ (ਵਿਚ) ਸੁਰਮਾ ਪਾਕੇ ਮਟਕਾਉਂਦੀਆਂ ਹਨ। [7]ਭਾਵੇਂ ਗਾਲ੍ਹਾਂ ਹਨ। [8]ਹੱਥ ਧੋਤੇ। [9]ਪਾਨਾਂ ਦੇ ਬੀੜੇ ਖਾਣ ਨੂੰ। [10]ਜੀਕੁਣ ਰੰਗਾਂ ਦੇ (ਥਾਨੇ=) ਪੁਸ਼ਾਕੇ ਸਨ ਤੀਕੁਣ ਮੁਖ ਭੀ ਰੰਗੇ ਗਏ। [11]ਪਿੰਡ ਦੀ ਪੂਰਬ ਦਿਸ਼ਾ ਵਲ। *ਪਾ:–ਪਿਕ ਬੈਨੀ

†ਦੇਖੋ ਇਸੇ ਰਾਸ ਦੇ ਅੰਸੂ ੧੨ ਅੰਕ ੪੦ ਦੀ ਹੇਠਲੀ ਟੂਕ। ‡ਦੁਵੱਲੀ ਨਾਮਰਸੀਏ ਪੁਰਖ ਤੇ ਇਸਤ੍ਰੀਆਂ ਹਨ, ਦਾਤਾ ਵਿਚ ਬੈਠਾ ਹੈ, ਐਸਾ ਹੋ ਸਕਣਾ ਅਸੰਭਵ ਹੈ।

ਭਾਖਾ।[1]ਸਭਿ ਸਿੱਖਨਿ ਕੀਅਭਿਲਾਖਾ।ਚਿਤਚਹੈਂ ਕਰਨੋ ਇਸਥਾਨਾ। ਬਨਿ ਹੈ ਗੁਰ ਚਿੰਨ੍ਹ ਮਹਾਨਾ॥੪੧॥ਜੋ ਆਇ ਦਰਸ ਕੋ ਲੈ ਹੈ।ਕਰਿ ਬੰਦਨ ਸ਼ੁਭ ਫਲ ਪੈ ਹੈ। ਟਕ ਥਾਪੀ ਕੋ ਹਮ ਲਾਈਂ।ਪੁਨ ਪੀਛੇ ਲੇਹੁ ਬਨਾਈ'॥੪੨॥ ਇਮ ਕਹਿ ਕਰਿ ਕਹੀ ਮੰਗਾਈ। ਬਹੁ ਦੀਨਸਿ ਬਾਂਟਿ ਮਿਠਾਈ। ਨਿਜ ਕਰ ਸੋਂ ਟੱਕ ਲਗਾਯੋ।ਪੁਨ ਖੋਦਨੋ ਪਾੜ ਬਨਾਯੋ॥੪੩॥ਢਿਗ ਸਾਲ੍ਹੇ ਕੋ ਗੁਰ ਹੇਰਾ।ਸ਼੍ਰੀ ਮਖ ਤੇ ਕਹਿ ਤਿਸ ਬੇਰਾ।[2]ਤੁਮ ਰਹੋ ਕਿਤਿਕ ਚਿਰ ਗ੍ਰਾਮੂ। ਹਿਤ ਥਾਪੀ ਕਰਿਬੇ ਕਾਮੂ॥੪੪॥ਜਥਿ ਤਮਾਰਸਰਬ ਬਨਿਜਾਵੈ।ਗੁਰੁਥਾਪੀਸੰਗਤਿ ਨ੍ਹਾਵੈ। ਸਤਿਨਾਮ ਜਪੈ ਲਿਵਲਾਵੈ। ਮਨਿ ਬਾਂਛਤਿ ਸੋ ਫਲ ਪਾਵੈ' ॥੪੫॥ ਇਮ ਕਹਿ ਕਰਿ ਗੁਰੂ ਕ੍ਰਿਪਾਲੇ। ਜਨਵਾਸੇ ਕੋ ਪੁਨ ਚਾਲੇ।ਜੋ ਮੰਗਤਿਜਨ ਜਥਿ ਆਵੈ।ਧਨ ਲੈ ਜਸੁ ਉਚਰਤਿ ਜਾਵੈ॥੪੬॥ਗੁਰੁ ਆਨਿ ਬਿਰਾਜੇਡੇਰੇ। ਸਿਖ ਸੰਗਤਿ ਸੰਗ ਘਨੇਰੇ। 'ਧੰਨ ਧੰਨ' ਉਚਾਰਤਿ ਬਾਨੀ। ਤਹਿਂ ਕੀਰਤਿ ਭਈ ਮਹਾਨੀ॥੪੭॥ਇਮ ਰਹੇ ਤਹਾਂ ਗਤਿਦਾਈ।ਸਭਿ ਬਨਾਹ ਰੀਤਿਕਰਵਾਈ। ਜੋ ਲਾਗਿ ਦੇਨਿ ਅਰੁ ਲੈਨਾ।ਸਭਿ ਕਰੇ ਮਹਾਂ ਗੁਨ ਐਨਾ[3] ॥੪੮॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੌ 'ਬਰਾਹ' ਪ੍ਰਸੰਗ ਬਰਨਨੰ ਨਾਮ ਤ੍ਰਯੋਦਸਮੋ ਅੰਸੂ ॥ ੧੩ ॥

੧੪. [ਬਰਾਤ ਵਾਪਸ ਆਈ]।

ਦੋਹਰਾ॥ ਸ਼੍ਰੀ ਹਰਿਗੋਵਿੰਦ ਚੰਦ ਕੇ ਬ੍ਰਿੰਦ ਨਾਗਰੀ ਨਾਰਿ। ਬਿਚ ਬਰਾਤ ਤੇ ਲੇ ਗਏ ਕਰਿ ਜਥਿ ਲੀਨਿਅਹਾਰ॥੧॥ਸ੍ਰੈਯਾ॥ਦੇਖਿ ਸਰੂਪ ਵਿਸ਼ੇਖ ਹੀ ਦੂਲੋ ਆਨੰਦ ਤੇ ਬਤਰਾਵਤਿ ਹੈਂ[1]। ਦੀਰਘ ਅੰਗ, ਪ੍ਰਲੰਬ[2] ਭੁਜਾ, ਅਰਬਿੰਦ ਬਿਲੋਚਨ ਭਾਵਤਿ ਹੈਂ। ਕੋਚਿਤ ਜਾਨਿ ਗੁਰੂ ਸੁਤ ਹੈਂ ਗੁਰੂ ਹੇਰਤਿ ਸੀਸ ਝੁਕਾਵਤਿ ਹੈਂ[3]। ਹਾਸ ਬਿਲਾਸ ਕਰੈਂ ਮਿਲਿਕੈ ਇਕ ਪ੍ਰੇਮ ਧਰੇ ਬਲਿ ਜਾਵਤਿ ਹੈਂ ॥੨॥ 'ਰੂਪ ਦਮੋਦਰੀ ਕੋ ਜਿਮ ਸੁੰਦਰ ਤਜੋਂ ਹਰਿਗੋਵਿੰਦ ਰੂਪ ਬਿਸਾਲਾਏ ਰੀ ਸਖੀ!ਇਹ ਜੋਰੀ[4]ਜੁਰੀ ਸਮ,ਜੀਵੋ ਭੋਗਭੁਰੋ ਚਿਰਕਾਲ। ਭਾਗ ਨਰਾਇਨਦਾਸ ਬਡੋ ਜਿਸ ਕੋਰਿ ਦਮਾਦ[5]ਭਯੋ ਦੁਤਿ ਜਾਲ।ਸੁੰਦਰ ਲੱਛਨ ਅੰਗ ਸਮੂਹਮਨਿੰਦ ਬਿਲੰਦ ਦਿਪੈ ਮਹਿਪਾਲਾ'[6]॥੩॥ਸਾਸੁਤਬੈਬਡ ਭਾਗ ਭਰੀ ਨਿਜ ਅੰਕ ਬਿਠਾਇ ਸਨੇਹ ਮਹਾਨ।ਸੀਸ ਪੈ ਹਾਥ ਕੋ ਫੇਰਿ ਸਰਾਹਤਿ, ਛੀਠ ਲਗੈ ਨਹਿਂ, ਭੈ ਉਰ ਮਾਨ। ਸਾਰੀਆਂ ਸਾਰੀਆਂ ਆਇ[7]

[1]ਭਾਵ ਗੁਰੂ ਜੀ ਨੇ। [2]ਗੋਲਾਂ ਕਰਦੀਆਂ ਹਨ। [3]ਲੰਬੀਆਂ। [4]ਕਈ ਗੁਰਾਂ ਦੇ ਸਪੁੱਤ੍ਰ ਨੂੰ ਗੁਰੂ ਜਾਣਕੇ, ਦਰਸ਼ਨ ਕਰ ਮੱਥੇ ਟੇਕਦੀਆਂ ਹਨ। [5]ਜੋੜੀ। [6]ਜਵਾਈ। [7]ਰਾਜੇ ਵਾਂਙ। [8]ਸਾਰੀਆਂ ਸਾਲੀਆਂ ਨੇ ਆਕੇ।

ਪਿਖਨੋ ਬਲਿਹਾਰੀਆਂ ਹੈ ਮਨ ਕੋ ਬਿਰਮਾਨਾ[1]। ਬੋਲਿ ਮਹਾਂ ਮਧੁਰੇ ਬਚਨਾ ਹਰਿ ਗੋਵਿੰਦ ਆਨੰਦ ਕੋ ਪ੍ਰਗਟਾਨਾ॥੪॥ਯੌਂ ਮਿਲਿਕੈ ਸਭਿ ਸੋਂ ਸ਼ੁਭਿ ਰੀਤਿ ਬਿਲਾਸ ਕੋ ਹਾਸ ਕਰੈ ਮਨ ਭਾਏ।ਜਾਨਿ ਸਮੈ ਨਿਕਸੇ ਤਬਿ ਹੀ ਜਨਵਾਸ ਵਿਖੈ ਹਰਿ ਗੋਵਿੰਦ ਆਏ।ਸ਼੍ਰੀ ਗੁਰੁ ਬੀਚ ਸਭਾ ਕੇ ਸੁਹਾਵਤਿ,ਹੋਇ ਸਮੀਪ ਤੇ ਸੀਸ ਨਿਵਾਏ। ਬੈਠਿ ਗਏ ਮੁਦ ਦੇਤਿ ਭਏ, ਬਹੁ ਸ਼ੋਭ ਲਏ ਸੁ ਤਹਾਂ ਦਿਪਤਾਏ॥੫॥ਬਾਸੁਰ ਤੀਨ ਰਹੇ ਥਿਰ ਕੀਨਿ ਗੁਰੂ ਸੁ ਪ੍ਰਥੀਨਿ ਮਹਾਂ ਜਸੁ ਛਾਯੋ।ਫੇਰ ਨਰਾਇਣਦਾਸ ਕਹਯੋ, ਸਭਿ ਦਾਇਜ ਕੋ ਨਿਕਸਾਇ ਧਰਾਯੋ। ਬੋਲਿ ਪਠੇ[2] ਤਬਿ ਹੇਤ ਬਿਦਾ,ਸੁਨਿ ਬਾਦਿਤ ਬ੍ਰਿੰਦ ਬਿਸਾਲ ਬਜਾਯੋ। ਮੰਦ ਹੀ ਮੰਦ ਗਏ ਗੁਰੁ ਮੰਦਰ ਸੁੰਦਰ ਸਾਜ ਸਮਾਜ ਸੁਹਾਯੋ॥੬॥ਤੇਵਰ ਜੇਵਰ ਜੇਵਰ[3] ਹੈਂ ਜਿਮ ਜੋਤਿ ਜਵਾਹਰ ਕੀ ਝਮਕਾਵੈਂ। ਭੂਖਨ ਸੰਗ ਤੁਰੰਗਮ ਭੂਖਤਿ[4] ਚੰਚਲ ਅੰਗਨਿ ਤੇ ਚਪਲਾਵੈਂ। ਬਾਸਨ ਬ੍ਰਿੰਦ ਬਿਸਾਲ ਧਰੇ ਜੁਤਿ ਦਾਸਨਿ ਕੋ ਕਹਿ ਭਾਟ ਸੁਨਾਵੈਂ। ਦ੍ਵੈ ਕਰਿ ਜੋਰਿ ਨਰਾਇਣ ਦਾਸ ਭਨੈ ਬਿਨਤੀ[5]ਗਿਨਤੀ ਨ ਸੁਹਾਵੈ॥੭॥ਔਰ ਕਛੂ ਨ ਬਨਯੋ ਮੁਖ ਤੇ ਇਕ ਦਾਸੀ ਦਈ ਹਿਤ ਸੇਵ ਤੁਮਾਰੀ।ਆਪ ਕੋ ਨਾਮ ਅਨਾਥ ਕੋ ਨਾਥ ਹੈ ਰਾਖਿ ਲਈ ਪਤਿ ਆਨਿ ਹਮਾਰੀ।ਦੋਨਹੁੰ ਲੋਕ ਸਹਾਇ ਕਰੋ ਸੁ ਕਰੋਰਨਿ ਕੀ[*] ਕਰਤੇ ਰਖਵਾਰੀ। ਮੈਂ ਪਕਰਯੋ ਇਕ ਦਾਮਨ[6] ਆਪ ਕੋ ਆਯੋ ਸ਼ਰੀਨ ਲਖੇ ਉਪਕਾਰੀ॥੮॥ਮੈਂ ਸਮਤਾ ਕੋ ਸਮਰਥ ਨਹੀਂ ਜਿਮ ਰੰਚਕ ਮੇਰੁ ਅਗਾਰੀ ਕਹਾਂ। ਆਪ ਨੇ ਨਾਮ ਕੀ ਲਾਜ ਰਖੀ ਬਡਿਆਈ ਦਈ ਘਰਿ ਆਇ ਇਹਾਂ[7]। ਸ਼੍ਰੀ ਗੁਰੁ ਸ਼ੋਨ ਸੁਨੀ ਬਿਨਤੀ ਭਨਿ ਧੀਰਜ ਦੀਨਿ ਪ੍ਰਥੀਨ ਮਹਾਂ। [8]ਸਾਧੁ ਹੀ ਸਾਧ[9] ਅਹੈ ਤੁਝ ਕੋ ਬਹੁ ਦੀਨਿਸਿ[10] ਦੀਨਿ ਹੀ ਬਾਕ ਕਹਾ[11]॥ ੯ ॥ ਸ਼੍ਰੀ ਹਰਿ ਗੋਵਿੰਦ ਸੰਗ ਦਮੋਦਰੀ ਦਾਇਜ ਬੀਚ ਧਰਯੋ ਸਮੁਦਾਈ। ਪਾਨ ਲੈ ਪਾਨ ਮੈਂ ਕੀਨਿ ਸਭੀ ਬਿਧਿ[12], ਛੋਰਾ ਮੰਗਾਇ ਲਿਯੋ ਤਿਸ ਥਾਈਂ। ਦੀਨੀ ਬਿਠਾਇ ਸੁਤਾ ਤਿਸ ਮੈਂ ਘਰ ਤੇ ਨਿਕਸੇ ਤ੍ਰਿਯ ਬਾਹਿਰ ਆਈ।

---

[1]ਭਾਵ ਮੋਹਿਤ ਹੋ ਗਈਆਂ। [2]ਬੁਲਾ ਭੇਜਿਆ। [3]ਉਹ ਤੇਉਰ (ਭਾਵ ਪੁਸ਼ਾਕੇ) (ਜੇਵਰ=) ਤਿੱਲੇ ਗੋਟੇ ਨਾਲ ਜੜੇ ਹੋਏ ਤੇ (ਜ਼ੇਵਰ=) ਗਹਿਣੇ। (ਅ) ਤੇਵਰ ਤੇ ਗਹਿਣੇ ਜੋ ਵਰ (ਸ੍ਰੇਸ਼ਟ) ਹੈਨ। [4]ਗਹਿਣੇ ਪਹਿਨਾਏ ਹੋਏ। [5]ਕਰੋੜਾਂ ਦੀ। [6]ਪੱਲਾ। [7]ਸ਼ਾਬਾਸ਼ ਹੈ ਸ਼ਾਬਾਸ਼ ਹੈ। [8]ਬਥੇਰਾ ਦਿੱਤਾ ਹੈ। [9]ਫਿਰ ਦੀਨਤਾ (ਨਿੰਮ੍ਰਤਾ) ਦੇ ਵਾਕ ਕਹਿ ਰਹੇ ਹੋ। [10]ਭਾਵ, ਸ਼ੀ ਮਤੀ ਦਮੋਦਰੀ ਦਾ ਹੱਥ ਤੇ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਦਾ ਹੱਥ ਵਿਚ ਹੱਥ ਮਿਲਵਾਕੇ ਦਾਜ ਵੇਲੇ ਦਾਜ ਦੇਣ ਦੀ ਸਾਰੀ ਰਸਮ ਪੂਰੀ ਕੀਤੀ। *ਪਾ:–ਨਿਜ ਦਾਸਨ ਕੀ।

ਰੋਦਤਿ ਹੈ ਗਰ ਸੰਗ ਲਗਾਵਤਿ ਮਾਤ ਮਿਲੈ ਬਡਿ ਨੇਹੁ ਜਨਾਈ ॥੧੦॥ 'ਦੇਰਿ ਲਗੀ,ਫਿਰ ਫੇਰ ਮਿਲੇ, ਹਟਿ ਜਾਹੁ' ਨਰਾਇਣਦਾਸ ਕਹਜੋ। ਹੋਇ ਬਿਦਾ ਗਮਨੇਜਬਿਹੀ,ਬਰਖਾਧਨ ਕੀ ਬਹੁ ਦੀਨਲਹਜੋ'। ਸ਼੍ਰੀ ਹਰਿਗੋਵਿੰਦੁ ਦਲਹੁ ਤੇ ਦੁਲਹੀ ਚਲਿ ਆਗੇ ਸੁ ਅੱਸ਼ੂ ਬਹਜੋ। ਊਪਰ ਕੋ ਬਰੁ ਛਾਰਤਿ ਹੈਂ ਬਿਤ,ਦਾਰਿਦ ਰੰਕਨ ਬਿੰਦ ਦਹਜੋ ॥੧੧॥ਭ੍ਰਾਤਨਿ ਸਾਥ ਨਰਾਇਣ-ਦਾਸ ਗਯੋ ਮਗ ਕੇਤਿਕ ਸ਼੍ਰੀ ਗੁਰੁਜਾਨਾ। ਆਪ ਖਰੇ ਹੁਇ ਤੀਰ ਬੁਲਾਇਕੈ ਬਾਕ ਕਹਜੋ'ਹਟੀਏ ਨਿਜ ਥਾਨਾਂ'। ਯੌਂ ਸੁਨਿਕੈ ਬਿਨਤੀ ਬਹੁ ਕੀਨਿ'ਛਿਮੋ ਅਪਰਾਧ ਮੈਂ ਕੀਨੋ ਮਹਾਨਾਂ। ਆਪਨੇ ਧਾਮ ਬੁਲਾਇ ਪਠੇ ਜਗਕੇ ਗੁਰ ਪੂਜ ਨ ਮਾਨ ਪਛਾਨਾ'॥੧੨॥ਚਾਰ ਦਿਸ਼ਾ ਨਰ ਦੇਖਨਿ ਕੋਹਿਤ ਪੰਥ ਉਲੰਘਤਿ ਦੂਰਿ ਤੇ ਆਵੈਂ। ਦੇਤਿ ਅਕੋਰ ਥਿਰੈਂ ਕਰ ਜੋਰਿ ਅਨੇਕ ਮਨੋਰਥ ਆਪ ਤੇ ਪਾਵੈਂ।ਰਾਉ ਕੈ ਰੰਕ ਤਜੈਂ ਸਭਿ ਸ਼ੰਕ ਧਰੇ ਸ਼ਰਧਾ ਪਦ ਕੰਜ ਮਨਾਵੈਂਮੈਂ ਮਤਿਹੀਨ ਨ ਜਾਨਜੋ ਕਛੂ ਲਖਿ ਲੌਕਿਕ ਰੀਤਿ ਕਰੇ ਬਨਿ ਆਵੈ' ॥੧੩॥ ਸ਼੍ਰੀ ਗੁਰੁ ਨੇ ਸੁਨਿ ਧੀਰਜ ਦੀਨਿ 'ਇਤੇ ਹਮ ਆਪਹੀ ਆਵਨਿ ਠਾਨਾ। ਤੋਕਹੁ ਦੋਸ਼ ਨ,ਰਾਖਿ ਭਰੋਸ ਕੋ ਜਾਪ ਕਰੋ ਸਤਿਨਾਮ ਸੁਜਾਨਾ। ਆਪਿ ਹਟੈ ਨਿਜ ਧਾਮਨਿ ਕੋ,ਅਬਿ ਚਾਹਤਿਹੈਂ ਹਮ ਭੀ ਪ੍ਰਸਥਾਨਾ।ਲੌਕਿਕ ਰੀਤਿ ਸਭੈ ਬਨਿ ਆਵਤਿ,ਕਜੋਂ ਮਨ ਤੋਹਿ ਸੰਦੇਹ ਉਠਾਨਾ'।੧੪॥ਬੈਨ ਸਨੇ ਕਰੁਨਾ[1] ਸੁਨਕੈ ਕਰ ਜੋਰਿ ਨਰਾਇਣ ਦਾਸ ਤਬੈ। ਸ਼੍ਰੀ ਗੁਰੁ ਕੇ ਪਗ ਪੰਕਜ ਊਪਰ ਸੀਸ ਧਰਜੋ ਬਿਚ ਕ੍ਰਾਤ ਸਬੈ[2]। ਸ਼੍ਰੀ ਹਰਿ ਗੋਵਿੰਦ ਬੰਦਨ ਕੀਨਿ ਲਖਜੋ ਸਸੁਰੋ ਬਛ ਥਾਨ ਜਬੈ।ਔਰ ਨਮੋਸਗਰੇ ਕਰਿਕੈ ਹਟਿ ਧਾਮ ਚਲੇ ਮਨ ਪ੍ਰੇਮ ਫਬੈ ॥ ੧੫ ॥ ਯੌਂ ਮਿਲਿ ਕੈ ਬਿਛੁਰੇ ਦਿਸਿ ਦੋਇ, ਗਏ ਨਿਜ ਧਾਮ ਬਡੋ ਮੁਦ ਪਾਏ। ਗ਼ਾਮ ਕੇ ਲੌਕ ਕਹੈਂ ਸਭਿ ਹੀ'ਬਹੁ ਬਜ਼ਾਹ ਪਿਖੇ ਹਮ ਨੇ ਬਡਿ ਥਾਏਹੁਯੋ ਨ ਐਸੋ ਅਨੰਦਬਿਲੰਦ ਜਥਾ ਇਸ ਮੈਂ ਗ਼ਨ ਮੰਗਲ ਛਾਏ'। ਸ਼੍ਰੀ ਗੁਰੁ ਕੇਰ ਪ੍ਰਤਾਪ ਬੱਖਜ਼ਾਤ ਹੈ ਗ਼ਾਮ ਬਿਖੈ ਸਗਰੇ ਹਰਖਾਏ ॥੧੬॥ ਬਿੰਦ ਬਰਾਤ ਲਿਯੇ ਹਰਿ ਗੋਵਿੰਦ ਡੋਰੇ ਕੋ ਅੱਗ੍ਰ ਕਰੇ ਮਗ ਚਾਲੈ। ਲੰਘਿ ਗਏ ਸੁਲਤਾਨ ਪੁਰੇ ਕੋ ਬਾਦਿ ਬਜਾਵਤਿ ਜਾਤਿ ਬਿਸਾਲੈ। ਭਾਨੁ ਢਰੇ ਸਲਿਤਾ ਉਲੰਘੇ ਸਭਿ ਪਾਰ ਪਰੇ ਥਿਤਿ ਗੋਇੰਦਵਾਲੇਕੇਵਟ ਕੋ ਧਨ ਦੀਨਿ ਮਹਾ

---

[1] ਧਨ ਦੀ ਬਰਖਾ ਕੀਤੀ ਜੋ ਗ਼ਰੀਬਾਂ ਨੇ ਲੁੱਟਾ। [2] ਪੂਜਨ ਤੇ ਸਤਿਕਾਰ ਕਰਨ ਦੀ ਜਾਚ ਨਹੀਂ ਆਈ। [3] ਮੇਹਰ ਭਰੇ ਬਚਨ। [4] ਸਾਰੇ ਭ੍ਰਾਵਾਂ ਦੇ ਵਿਚ।

ਹਰਖਾਇ ਰਹਯੋ ਪਿਖਿ ਰੂਪ ਕ੍ਰਿਪਾਲੇ ॥੧੭॥ਜਾਇ ਨਿਵੇਸ ਬਰਾਤ ਕਿਯੋ ਗਨ ਸਨੰਦਨ ਸੰਗਿ ਤੁਰੰਗ ਬਿਲੰਦੇ। ਡੇਰੇ ਕੋ ਅੰਤਰ ਲੈ ਗਮਨੇ ਬਹੁ ਆਦਰ ਸੋਂ ਉਰ ਧਾਰਿ ਅਨੰਦੇ।ਬਾਹਰ ਔਰਿ ਬਿਰੇ ਸਭਿ ਹੂੰ ਸਕਟੇ ਉਤਰੇ ਢਿਗ ਭਾਰਨਿ ਬ੍ਰਿੰਦੇ। ਮੋਹਰੀ ਸੇਵ ਕਰੀ ਸਗਰੀ ਬਹੁ ਖਾਨੁ ਰੁ ਪਾਨ ਕਿਯੋ ਮਨਚਿੰਦੇ[1]॥੧੮॥ਸ਼੍ਰੀ ਗੁਰੁ ਨੰਦਨ ਸੰਗ ਲਿਏ ਚਲਿ ਮੋਹਨ ਕੋ ਪਗ ਬੰਦਨ ਕੀਨੀ। ਦੇਖਤਿ ਹੀ ਹਰਖਯੋ ਭਬਿਹੂੰ ਹਰਿ ਗੋਵਿੰਦ ਗੋਦਲੈਆਸ਼ਿਖ ਦੀਨੀ। ਬਜਾਹ ਪ੍ਰਸੰਗ ਜੁ ਬੂਝਨੋ ਤਬੈ ਜਿਮ ਹੋਯੋ ਕਹਨੋ ਸੁਖ ਮੈਂ ਮਤਿ ਭੀਨੀ। ਆਇ ਨਿਵੇਸ ਪ੍ਰਵੇਸ਼ ਭਏ,ਗੁਰੁ ਥਾਨ ਨਮੋ ਕਰਿ ਜੋ ਪੁਨ ਚੀਨੀ[2] ॥੧੯॥ ਰੈਨਿ ਬਿਖੈ ਸਭਿ ਸੈਨ ਕਰੀ ਮਨ ਚੈਨ ਧਰੀ,ਮੁੰਦ ਨੈਨ ਲਿਏ।ਪ੍ਰਾਤ ਉਠੇ ਕਰਿ ਮੱਜਨ ਥਾਵਲੀ ਨਾਨੇਗੁਰੂ[3]ਕੋਪ੍ਰਨਾਮ ਕਿਏ।ਹੋਇ ਸੁ ਤਮਾਰਿ ਬਰਾਤ ਥਿਰੀ ਪੁਨਿ ਮੋਹਨਿ ਪਾਸ ਗੁਰੂ ਜੀ ਗਏ। 'ਆਪ ਕ੍ਰਿਪਾ ਕਰਿ ਸੰਗ ਚਲੋ ਤਹਿੰ ਦੇਖਹੁ ਤੀਰਥ ਜੈਸੇ ਥਿਏ॥੨੦॥ਥਾਨੀ ਇਕੱਤ੍ਰ ਕੈ ਬੀੜ ਰਚੀ ਬਡ ਗ੍ਰੰਥ ਭਯੋ ਅਵਿਲੋਕਹੁ ਤਾਂਹੀ। ਸ਼੍ਰੀ ਹਰਿ ਮੰਦਰ ਸੁੰਦਰ ਭਾ ਤਿਸ ਅੰਦਰ ਸੈ ਅਸਥਾਪ ਕਿਯਾ ਹੀ।ਮੰਗਲ ਕੋਰਿ ਸਮੋ ਅਬਿ ਹੈ ਸਭਿ ਸੰਗ ਅਹੈਂ ਪਿਖਿ ਕੈ ਸੁਖ ਪਾਂਹੀ'। ਮਾਤੁਲ ਸੋਂ ਬਿਨਤੀ ਇਮ ਕੀਨਿ ਸੁ ਮਾਨਿ ਲਈ ਹਰਖੇ ਉਰ ਮਾਂਹੀ॥੨੧॥ਦੀਰਘ ਮਾਤੁਲ ਸੰਗ ਭਯੋ ਮਨ ਆਨੰਦ ਪਾਇਕੈ ਲੀਨਿ ਚਢਾਈ।ਮੋਹਰੀ ਔ ਸੰਸਰਾਮ[4]ਅਨੰਦ[5]ਚਲੇ ਚਢਿ ਕੈ ਬਹੁ ਬਾਦ ਬਜਾਈ। ਛੁਟੇ ਨਿਸਾਣ ਚਲੇ ਅਗੁਵਾਇ ਕੁਲਾਹਲ ਮਾਰਗਿ ਮਾਂਹਿ ਉਠਾਈ। ਗ੍ਰਾਮ ਖਡੂਰ ਪਹੁਚਭਿ ਭੇ ਤਬਿ ਦਾਤੂ ਨੇ ਹੋਇਸਮੀਪ ਅਲਾਈ॥੨੨॥'ਡੇਰਾ ਕਰੋ ਗੁਰੂ, ਦੇਗ ਅਰੋ,ਪੁਨ ਪ੍ਰਾਤ ਕੋ ਆਪ ਕਿਜੈ ਪ੍ਰਸਥਾਨਾ[6]।ਯੌਂ ਸੁਨਿ ਸ਼੍ਰੀ ਗੁਰ ਬੈਨ ਭਨੈ'ਉਤਰੈਂ ਅਬਿ ਆਗੈ,ਨਰੋਕ ਪਧਾਨਾ[7]।ਜਾਤਿ[8]ਦਯੋਤੁਮਖਾਨ ਰੁ ਪਾਨ,ਅਨੰਦ ਕਰੋ ਬਸਿ ਕੈ ਇਸ ਥਾਨਾ।ਤੀਨਹੀ ਕੋਸ ਚਲੇ ਅਟਕੈਂ ਕਿਮ ਆਗੈ ਰਹਯੋ ਕੱਲ ਪੰਥ ਮਹਾਨਾ[9]॥੨੩॥ 'ਰੈਨਿ ਬਸੋ ਨਹਿੰ ਜੋ ਤੁਮ ਆਪ, ਅਹਾਰਿ ਹੈ ਤਮਾਰ ਅਰੋ ਸਮੁਦਾਈ'।ਯੌਂ ਕਹਿ ਕੈ ਅਟਕਾਇ ਲਿਏ, ਸਭਿ ਕੋ ਹਿਤ ਲਮਾਇ ਸੁ ਦੀਨਿ ਅਚਾਈ। ਸ਼੍ਰੀ ਗੁਰ ਅੰਗਦ ਮੰਦਰ ਕੋ ਅਭਿ-ਬੰਦਨ ਕੈ ਗਮਨੇ ਅਗੁਵਾਈ। ਸੰਗ ਲਿਯੋ ਨਿਜ ਦਾਤੂ ਚਲਨੋ ਅਤਿ ਮੋਦ

[1]ਮਨ ਭਾਂਵਦੇ। [2]ਦੇਖਿਆ। [3]ਸ਼੍ਰੀ ਗੁਰੂ ਅਮਰਦਾਸ ਜੀ। [4]ਬਾਬੇ ਮੋਹਨ ਜੀ ਦਾ ਪੁੱਤ੍ਰ। [5]ਬਾਬੇ ਮੋਹਰੀ ਜੀ ਦਾ ਪੁੱਤ੍ਰ। [6]ਜਾਂਦਿਆਂ ਨੂੰ ਨਾ ਹੋਕੋ। [7]ਜਾਂਦੀ ਵਾਰ। [8]ਕੱਲ ਦਾ ਰਸਤਾ ਬਹੁਤਾ।

ਬਢਨੋਸਭਿ ਮੈਂ ਤਿਸ ਥਾਈਂ ॥੨੪॥ ਦੋਹਰਾ॥ ਉਲੰਘਿ ਪੰਥ ਪਹੁੰਚਤਿ ਭਏ ਤਾਰਨ ਤਰਨ[1] ਸਥਾਨ। ਉਤਰੇ ਜਾਇ ਸਮੂਹ ਤਹਿਂ ਸ਼੍ਰੀ ਅਰਜਨ ਗੁਨੀ ਖਾਨ॥੨੫॥ਸ੍ਰੈਯਾ॥ਦੀਨਿ ਸਬੈ ਪਕਵਾਨ ਸੁ ਖਾਨ ਕੋ ਵਾਹਨ ਕੋ ਮਨ ਭਾਇ ਖੁਲਾਯੋ।ਰੈਨਿ ਬਿਖੈ ਕਰਿ ਸੈਨ ਪਰੇ ਸੁਖ ਸੰਗ ਤਹਾਂ ਸਭਿ ਕਾਲ ਬਿਤਾਯੋ। ਪ੍ਰਾਤ ਉਠੇ ਕਰਿ ਮੱਜਨ ਤੀਰਥ ਦਾਨ ਦਿਯੋ ਜੁਊ ਮਾਂਗਨਿ ਆਯੋ।ਗ੍ਰਾਮਨਿ ਕੋ, ਪੁਰਿ ਕੋ, ਮਗ ਕੋ ਨਰ ਰੈਕਨਿ ਕੋ ਧਨ ਦੈ ਹੁਲਸਾਯੋ॥੨੬॥ ਦੁੰਦਭਿ ਦੀਰਘ ਧੌਂਸ ਬਜੀ ਸਜਿ ਵਾਹਨ ਤਯਾਰਿ ਭਏ ਸਭਿ ਚਾਲੋ।ਕੇਤਿਕ ਸਮੈ-ਦਨ ਜਾਤਿ ਪਲਾਵਤਿ,ਕੇਤਿਕ ਬਾਜੀ ਕੁਦਾਇ ਬਿਸਾਲੋ।ਕੇਤਿਕ ਬੈਲਨ ਕੀ ਬਹਿਲੈਂ ਬਹੁ ਦੌਰਤਿ ਹੈਂ ਤਨ ਪ੍ਰਾਕ੍ਰਮ ਵਾਲੇ। ਘੁੰਘਰ ਕੀ ਛਨਕਾਰ ਮਹਾਂ ਧੁਨਿ ਬਾਦਤ ਕੀ ਮਿਲਿਕੈ ਤਿਸ ਨਾਲੇ॥੨੭॥ਹਾਸ ਬਿਲਾਸ ਪ੍ਰਕਾਸ਼ਤਿ ਹੈਂ ਮਿਲਿ ਆਪਸ ਮਹਿਂ ਮਨ ਮੋਦ ਉਪਾਏ। ਮਾਰਗ ਦੂਰਿ ਉਲੰਘ ਗਏ ਨਹਿਂ ਜਾਨ ਪਰਜੋ ਪੁਰਿ ਕੇ ਨਿਯਰਾਏ[2]।ਡੋਰੇ ਕੋ ਆਗੇ ਕਰੇ ਗਮਨੇ ਹਰਿ-ਗੋਵਿੰਦ ਦੂਲਹੁ ਸ਼ੋਭ ਵਧਾਏ। ਆਇ ਸੁਧਾਸਰ ਤੀਰ ਗਏ ਤਬਿ ਬਾਦਿਤ ਕੀ ਧੁਨਿ ਊਚ ਉਠਾਏ॥੨੮॥ਕਾਬੱਤ॥ਮਹਾਂਦੇਵ,ਮੋਹਰੀ ਔ ਮੋਹਨ ਸੁ ਦਾਤੂ ਸਾਥ,ਬ੍ਰਿੱਧ,ਗੁਰਦਾਸ ਤੇ ਮਸੰਦ ਬ੍ਰਿੰਦ ਆਵਈਂ।ਸੇਵਕ ਔ ਸਿੱਖ ਹਰਖਾਏ ਦੇਖਿ ਦੇਖਿ ਪੁਰਿ ਆਨੰਦ ਬਿਲੰਦ ਤੇ ਨ ਅੰਗਨਿ ਮੈਂ ਮਾਵਈਂ। ਪਟਹ, ਪਣਵ,ਢੋਲ,ਦੁੰਦਭਿ,ਨਫੀਰੀ ਜੁਤ ਧੌਂਸਾ ਕੀ ਧੁੰਕਾਰ ਧੁਨਿ ਅਧਿਕਉਠਾ-ਵਈਂ। ਛਵ ਅਰੁ ਬੰਸਰੀ ਬਜਾਈ ਔਲਿ ਗੈਲਿ[3] ਭਯੋ ਸੁਥਰੀ ਸੁ ਤੁਰਰੀ ਸ਼ਬਦ ਕੋ ਸੁਨਾਵਈਂ ॥ ੨੯ ॥ ਸੁਨੀ ਧੁਨਿ ਰੰਗ, ਭਈ ਆਨੰਦ ਕੇ ਸੰਗ ਉਠੀ ਚਿਦੇ ਤੇ ਉਮੰਗ,ਸਾਜ ਮੰਗਲ ਬਿਸਾਲ ਕੋ। ਬ੍ਰਿੰਦ ਕੀਨਿ ਅੰਗਨਾ ਸੁ ਅੰਗਨਿ ਮੈਂ ਅੰਗ ਸ਼ੁਭ[4],ਅੰਗਨਿ ਮੈਂਮੋਵੈ ਨਹਿਂ ਦੇਖਿਮੋਦ ਜਾਲ ਕੋ[5]।ਦਾਤੂ ਦਾਰਾ,ਮੋਹਨ ਔ ਮੋਹਰੀ ਕੀ ਦਾਰਾ ਸੰਗ ਔਰਗਿਨੋਂ ਕੌਨ ਕੌਨ ਮਿਲੀ ਗਨ ਬਾਲ ਕੋ[6]।ਦੇਤਿ ਹੈਂ ਵਧਾਈ ਲੇਤਿ ਸੋ ਗੁਨੀ ਚਢਾਈ ਸੀਸ,ਸਭਿ ਉਮਹਾ-

---

[1]ਛਾਵ ਤਰਨ ਤਾਰਨ। [2]ਰਾਹ ਨਿਬੜਦਾ ਜਾਣਿਆਂ ਨਾ ਗਿਆ ਤੇ ਛੇਤੀ ਹੀ ਰਮਦਾਸ ਪੁਰੇ ਦੇ ਨੇੜੇ ਆ ਪਹੁੰਚੇ। [3]ਹੋਲਾ ਗੋਲਾ (ਅ) ਰਸਤੇ ਵਿਚ (ਅਵਾਜ਼) ਭਰ ਗਈ ਜਾਂ ਮੁਹਾਵਰਾ ਹੈ। 'ਚਹਲ ਪਹਲ'। [4]ਕੱਠੀਆਂ ਕੀਤੀਆਂ ਸੁਹਣੇ ਅੰਗਾਂ ਵਾਲੀਆਂ ਦਿਸਣੀਆਂ ਦੇਹੜੇ ਵਿਚ। [5](ਮਾਤਾ ਜੀ) ਅੰਗਾਂ ਵਿਚ ਮੋਵੈਂ ਦੇ ਨਹੀਂ ਸਾਰੇ ਅਨੰਦ ਨੂੰ ਦੇਖਕੇ। [6]ਬਹੁਤ ਦਿਸਣੀਆਂ।

ਈ ਦੇਖਿਬੇ ਕੋ ਬਧੂ ਲਾਲ ਕੋ[1] ॥੩੦॥ ਡਾਰੈਂ ਧਨ ਵਾਰਿ ਵਾਰਿ ਸ਼੍ਰੀ ਗੁਰੂ ਉਦਾਰ ਚਿਤ ਮਿਲੇ ਨਰ ਨਾਰਿ ਮੋਦ ਧਾਰਿ ਪੁਰਿ ਬਰੇ ਹੈਂ।ਸੁਜਸ ਪਸਾਰਿ ਕਰਿ,ਜੋਰੀ[2] ਗਈ ਦ੍ਵਾਰ ਨਿਜ, ਗੰਗ ਨੇ ਨਿਹਾਰਿ ਸੁਤ ਰੀਤਿ ਗਨ ਕਰੇ ਹੈਂ । ਸਹਤ ਸਨੂਖਾ ਲੀਨਿ ਜੋਖਤਾ[3] ਕੋ ਪੁੰਜ ਸੰਗ, ਬੰਦਨਾ ਕੇ ਹੇਤੁ ਹਰਿ-ਮੰਦਿਰ ਕੋ ਮੁਰੇ ਹੈਂ। ਤਮਾਗ ਅਸਵਾਰੀ ਲਏ ਮੋਦਕ ਕੋ ਥਾਰ ਭਰਿ ਸਗਰੀ ਪਧਾਰੀ ਗੀਤ ਗਾਇ ਪ੍ਰੀਤਿ ਧਰੇ ਹੈਂ॥੩੧॥ ਸਨੈ ਸਨੈ ਗਏ ਸੰਗ ਬਾਦਿਤ ਬਜਾਇ ਗਨ, ਜਾਦਕ ਜੋ ਆਏ ਧਨ ਪਾਇ ਹਰਖਾਇ ਕੈ । ਤੀਰਥ ਕੇ ਤੀਰ ਪਰ ਭਈ ਬਹੁ ਭੀਰ ਤਹਾਂ,ਬੰਦਨਾ ਕਰਤਿ ਨਰ ਨਾਰੀ ਸੀਸ ਨਮਾਇ ਕੈ।ਅੰਤਰਿ ਪ੍ਰਵੇਸ਼ ਹੋਏ ਸੋਤੁ[4] ਪੈ ਗਮਨ ਕਰੇ, ਥਿਰੇ ਹਰਿ ਮੰਦਿਰ ਅਗਾਰੀ ਉਰ ਭਾਇ ਕੈ । ਦੇਕਰਿ ਦਰਥ ਅਰਦਾਸ ਕੋ ਕਰਾਇਓ ਖਰੇ ਜੋਰਿ ਜੁਗ ਹਾਥਨਿ ਕੋ ਬੇਦੈਂ ਭਾਲ ਲਾਇਕੈ॥੩੨॥ ਬਾਂਟਿ ਕੈ ਪ੍ਰਸਾਦਿ ਅਹਿਲਾਦਿ ਕੈ, ਅਗਾਰੀ ਕਰਿ[5], ਦੀਨਿ ਹੈ ਪ੍ਰਦੱਛਨਾ ਫਿਰੇ ਸੁ ਚਾਰਿ ਬਾਰਿ ਹੈਂ । ਸਤਿਗੁਰੂ ਰਾਮਦਾਸ ਚਰਨ ਮਨਾਇ ਚਲੇ ਆਪਨੇ ਸਦਨ ਕੋ ਅਨੇਕ ਨਰ ਨਾਰਿ ਹੈਂ। ਬਾਦਿਤ ਬਜਤਿ ਆਗੇ ਗਾਵੈਂ[6], ਤ੍ਰੀਯ ਪਾਛੇ ਲਾਗੇ, ਸਭਿਨਿ ਮਝਾਰ ਜੋਰੀ ਸ਼ੋਭਤਿ ਉਦਾਰ ਹੈ। ਚਿੱਤ੍ਰਾ ਕੇ ਸਮੇਤ ਚੰਦ[7] ਆਨੰਦ ਬਿਲੰਦ ਕਰਿ ਪੂਜਿ ਦੇਵ ਗੁਰੂ[8] ਕੋ ਚਲਤਿ ਮਨੋ ਚਾਰੁ ਹੈਂ ॥ ੩੩ ॥ ਦੇਵਕੀ[9] ਮਨਿੰਦ ਸ਼ਯਾਮ ਘਨ[10] ਸਤਿਭਾਮਾ[11] ਜੁਤਿ ਮਾਨੋ ਕੁਲ ਬਡੋ ਪੂਜ ਜਾਤਿ ਨਿਜ ਦ੍ਵਾਰਿ ਹੈਂ*। ਮੰਦ ਮੰਦ ਗਮਨਤਿ ਗਏ ਨਿਜ ਮੰਦਿਰ ਕੋ ਸੁੰਦਰ ਫਰਸ਼ ਜਹਾਂ ਆਸਨ ਉਦਾਰ ਹੈ।ਸਹਤ ਸਨੂਖਾ ਸੁਤ ਹੇਰਤਿ ਹਰਖਚਿਤ ਗੰਗਾ ਕੋ ਅਨੰਦ ਕਿਮ ਕਰੈ ਕੋ ਉਚਾਰ ਹੈ । ਜਥਾ ਜੋਗ ਸਗਰੀ ਬਿਠਾਈ ਸਨਮਾਨ ਕਰਿ, ਹੁਤੀ ਕੁਲ ਰੀਤਿ ਸਭਿ ਕੀਨੀ ਨਿਰਧਾਰ ਹੈ ॥੩੪॥ ਇਤਿ ਸ਼੍ਰੀ ਸੂਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਬਰਾਤ ਆਗਵਨ' ਪ੍ਰਸੰਗ ਵਰਨਨੰ ਨਾਮ ਪੈਤਾਲੀਸਵਾਂ ਅੰਸੂ ॥ ੧੪ ॥ ੧੫. [ਮੇਲ ਦੀ ਵਿਦੈਗੀ]।

ਦੋਹਰਾ ॥ ਗੰਗਾ ਮੰਗਲ ਸੰਗ ਤਥਿ ਕਰਤਿ ਨਿਛਾਵਰ ਨੰਦ[12] । ਅਪਰ ਸਰਥ ਨੇ ਉਠਿ ਕਰੀ,ਖਰਚਹਿੰ ਦਰਥ ਬਿਲੰਦ॥੧॥ਚੌਪਈ ॥ ਪਿਖਿਨਿ ਸਨੂਖਾ[13] ਮੁਖ ਕੋ ਲਾਗੀ। ਰਿਦਾ ਅਨੰਦ ਭਰਨੋ ਬਡਿ ਭਾਗੀ। ਪਾਇ ਓਲਿ ਮਹਿੰ[14]

[1]ਚਾਹੁੰਦੀਆਂ ਹਨ ਦੇਖਣਾ ਲਾਲ ਦੀ ਵਹੁਟੀ ਨੂੰ (ਅ) ਨੌਂਹ ਪੁੱਤ੍ਰ ਨੂੰ । [2]ਡਾਦ ਲਾੜਾ ਲਾੜੀ। [3]ਇਸਤ੍ਰੀਆਂ। [4]ਪੁਲ। [5](ਜੋੜੀ ਨੂੰ) ਅੱਗੇ ਕਰਕੇ। [6]ਗਾਂਵਦੇ ਹਨ (ਸ਼ਬਦ)। [7]ਮਾਨੋਂ ਚੰਦ, ਚੰਦ੍ਰਮਾਂ ਦੀ ਇਸਤ੍ਰੀ ਸਣੇ।[8]ਬ੍ਰਹਸਪਤਿ। [9]ਕ੍ਰਿਸ਼ਨ ਦੀ ਮਾਤਾ। [10]ਕ੍ਰਿਸ਼ਨ।[11]ਇਸਤ੍ਰੀ ਕ੍ਰਿਸ਼ਨ ਦੀ। [12]ਵਾਰਨੇ ਕਰਦੀ ਹੈ ਪੁੱਤ੍ਰ ਉਪਰੋਂ।[13]ਨੂੰਹ [14]ਝੋਲੀ ਵਿਚ। *ਇਹ ਦੋਨੋਂ ਦ੍ਰਿਸ਼ਟੰਤ ਮਾਤ੍ਰ ਹਨ।

ਧਨ ਕੀ ਥਾਤੀ॥ਅਵਿਲੋਕਤਿ ਭਈ ਸੀਤਲ ਛਾਤੀ ॥੨॥ ਪੁਨ ਉਠਿ ਉਠਿ ਕਰਿ ਸਗਰੀ ਦਾਰ॥ਜਥਾ ਉਚਿਤ ਝੋਰੀ ਧਨ ਭਾਰਾ। ਪਿਖਤਿ ਬਧੂ ਕੋ ਮੁਖ ਹਰਖਾਈ॥ਕਰਹਿੰ ਸਰਾਹਨਿ ਸੁੰਦਰਤਾਈ ॥੩॥"ਹੇ ਅਲਿ[1]! ਗੰਗਾ ਕੇ ਬਡਿ-ਭਾਗ॥ ਜਿਸਕੋ ਜਗ ਗੁਰੁ ਅਹੈਂ ਸੁਹਾਗਾ। ਬਹੁਰ ਪੁੱਤ੍ਰ ਜਨੁ ਚੰਦ ਅਮੰਦੂ[2]। ਕੋ ਅਸ ਤ੍ਰਿਯ,ਪਿਖਿ ਹੈ ਨ ਅਨੰਦੂ॥੪॥ ਤਿਹ ਸੁਤ ਸੰਗਿ ਸੁਨੁਖਾ ਸੋਹੀ॥ ਰਾਮ-ਚੰਦ ਜਨੁ ਸੀਤਾ ਹੋਹੀ॥ਇਹ ਜੋਰੀ ਜੀਵਹੁ ਚਿਰਕਾਲ॥ ਇਕ ਸਮ ਸੁੰਦਰ ਰੂਪ ਬਿਸਾਲਾ[3]॥੫॥ਉਤਸਵ ਜਥਾ ਜੋਗ ਕਰਿ ਗੰਗਾ। ਸਭਿ ਕੋ ਸਨਮਾਨਤਿ ਹਿਤ ਸੰਗਾ॥ਨਾਨਾ ਭਾਂਤਿਨਿ ਬਨਜੋ ਅਹਾਰਾ। ਸੂਖਮ ਚਾਵਰ ਦੌਨਿ ਪ੍ਰਕਾ-ਰਾ॥੬॥ਮਧੁਰ ਸਲਵਣ ਸੁ ਮੇਵਾ ਛਾਲੇ। ਗਰੀ ਬਦਾਮਨਿ ਛੀਲ[4] ਬਿਸਾਲੇ। ਪਿਸਤਾ ਸ੍ਵਾਦ ਸਾਵਗੀ ਪਾਏ। ਪੂਰੀ ਕਰਿ ਕਚੌਰਿ ਸਮੁਦਾਏ ॥ ੭ ॥ ਬਰੇ ਪਕੌਰੇ ਦਧਿ ਮਹਿੰ ਡਾਲੇ॥ਧਨੀਆ ਮਿਰਚ ਅਨੇਕ ਮਸਾਲੇ। ਨਰ ਨਾਰਿਨਿ ਕੋ ਰੁਚਿਰ ਅਹਾਰਾ॥ਸਾਦਰ ਕਹਿ ਕਹਿ ਸਭਿਨਿ ਖੁਆਰਾ॥੮॥ਤ੍ਰਿਪਤਿ ਹੋਇ ਭੀ ਚਾਹਤਿ ਖਾਯੋ[5]॥ਅਸਨ ਸੁ ਅਸ ਸ੍ਵਾਦਲ ਮਨ ਭਾਯੋ। ਸਭਿਕੇ ਵਾਹਨ ਕੋ ਦੇ ਦਾਨਾ॥ਤ੍ਰਿਣਗਨ ਦਈ ਨਿਹਾਰੀ[6] ਖਾਨਾ॥੯॥ਦਾਸਅਨਿਕ ਅਰੁ ਸਗਲ ਮਸੰਦਾ॥ਸਭਿ ਕੀ ਸੇਵਾ ਕਰਹਿੰ ਬਿਲੰਦ। ਜੋ ਜਿਸ ਚਾਹਿ ਦਈ ਤਿਹ ਸੋਈ। ਰਿਦੇ ਕਾਮ ਪੂਰਤਿ ਸਭਿ ਕੋਈ[7] ॥੧੦॥ ਖਾਨ ਪਾਨ ਸਨਮਾਨ ਮਹਾਨਾ। ਪਰੀ ਰੈਨ ਸੁਪਤੇ ਨਿਜ ਥਾਨਾ। ਸ਼੍ਰੀ ਅਰਜਨ ਸੁਧਿ ਸਭਿ ਕੀ ਸੁਨਿ ਕੈ।-ਭਈ ਸੇਵ ਤ੍ਰਿਪਤੇ ਗਨ-ਗੁਨਿਕੈ[8]॥੧੧॥ਸੁਪਤੇ ਸਭਿਹਿਨਿ ਤੇ ਪਸ਼ਚਾਤੀ॥ ਤ੍ਰਿਮ ਅੰਤਰਿ ਗੰਗਾ ਹਰਖਾਤੀ॥ਦਾਸੀ ਗਨ ਕੋ ਪ੍ਰੇਰਨਿ ਕਰਤੀ। ਖਾਨ ਪਾਨ ਸਭਿ ਕੀ ਸੁਧਿ ਧਰਤੀ॥੧੨॥ਬਹੁ ਸਨੇਹ ਤੇ ਨੁਖਾ ਬਿਠਾਵਹਿ। ਕਹਿ ਕਹਿ ਬਰ ਭੋਜਨ ਕੋ ਖ੍ਵਾਵਹਿ। ਪੁਨ ਅਪਨੇ ਢਿਗ ਸਿਹਜਾ ਸੁੰਦਰ। ਕਰੀ ਛਸਾਵਨਿ ਅੰਦਰ ਮੰਦਿਰ ॥੧੩॥ ਲੈ ਕਰਿ ਨਿਕਟ ਆਪ ਤਬਿ ਸੋਈ। ਨੁਖਾ ਬਿਲੋਕਤ ਹਰਖਤਿ ਹੋਈ॥ਹਰਿ ਗੁਵਿੰਦ ਬਰ ਇੰਦ ਮਨਿੰਦਾ। ਪਿਤ ਸਮੀਪ ਪੌਢੇ ਸੁਖਕੰਦਾ॥੧੪॥ਮਹਾਂਦੇਵ ਨਿਜ ਘਰਹੁੰ ਸਿਧਾਰਾ। ਸਭਿ ਕੁਟੰਬ ਹਿਤ ਪਠਜੋ ਅਹਾਰਾ॥ਮੋਹਨ ਅਪਰ ਮੋਹਰੀ ਦਾਤੂ। ਖਾਨ ਪਾਨ ਸੁਪਤੇ ਹਰਖਾਤੂ ॥ ੧੫॥ ਅਪਰ ਸਿੱਖ ਸੰਗਤਿ ਨਰ ਨਾਰੀ। ਬ੍ਰਿੰਦ ਮਸੰਦ ਕਰਤਿ ਜੇ ਕਾਰੀ।

[1] ਸਖੀ। [2] ਨਿਹਕਲੰਕ ਚੰਦ੍ਰਮਾ ਵਤ। [3] ਛਿੱਲਕੇ। [4] ਰੱਜਕੇ ਵੀ ਖਾਣਾ ਚਾਹੁੰਦੇ ਹਨ। [5] ਛੋਲਿਆਂ ਦਾ ਆਟਾ ਤੇ ਗੁੜ ਆਦਿ ਜੋ ਮਿਲਾਕੇ ਘੋੜਿਆਂ ਨੂੰ ਦੇਂਦੇ ਹਨ। [6] ਰਿਦੇ ਦੀ ਕਾਮਨਾ ਸਭ ਕਿਸੇ ਦੀ ਪੂਰਨ ਕਰਦੇ ਹਨ। [7] ਬਿਚਾਰਕੇ।

ਦਾਸੀ ਦਾਸ ਸਭਿਨਿ ਸੁਖ ਪਾਏ।ਨਿਜ ਨਿਜ ਥਾਨ ਸਕਲ ਸੁਪਤਾਏ॥੧੬॥ ਜਾਮ ਜਾਮਨੀ ਜਾਗੇ ਨਾਥ।ਮੋਹਨ ਮਾਤੁਲ ਲੀਨਸਿ ਸਾਥ।ਸੌਚਾਚਾਰ ਕਰੇ ਬਿਧਿ ਸਾਰੀ। ਪ੍ਰਥਮ ਨਹਾਇ ਕੂਪ ਕੇ ਬਾਰੀ॥ ੧੭॥ ਸੁਧਾ ਸਰੋਵਰ ਜਾਇ ਸ਼ਨਾਨੇ। ਪੁਨ ਪਹੁਚੇ ਹਰਿਮੰਦਿਰ ਥਾਨੇ। ਬੈਠਤਿ ਭਏ ਸੁ ਸਭਾ ਸੁਧਾਰਿ। ਗਾਵਨਿ ਲਗੇ ਸੁ ਆਸਾਵਾਰਿ॥੧੮॥ਬ੍ਰਿੱਧ ਜੁਤ ਆਇਗਯੋ ਗੁਰਦਾਸ।ਬੈਠੇ ਬ੍ਰਿੰਦ ਮਸੰਦੈ ਪਾਸ।ਉਮਰਸ਼ਾਹੁ,ਭਾਈ ਕੱਲਜਾਨਾ। ਬਹੁ ਸਿਖ ਕਰਹਿੰ ਦਰਸ ਕੋ ਆਨਿ॥੧੯॥ਨੰਦ ਅਨੰਦ ਮੋਹਰੀ ਸੰਗਿ[1]।ਸੰਸਰਾਮ ਜੁਤਿ ਰਿਦੇਉਮੰਗਿ। ਆਇ ਸਭਾ ਦਰਬਾਰ ਲਗਾਈ[2]। ਹੇਰਤਿ ਸੁਨਤਿ ਸਰਬ ਹਰਖਾਈ॥੨੦॥ ਪ੍ਰਾਤ ਹੋਤਿ ਕੇ ਪਾਯੋ ਭੋਗ।ਸਿਰ ਨਿਵਾਇ ਤਬਿਸਭਿਹੂੰ ਲੋਗ॥ਸ਼੍ਰੀ ਗੁਰੁਗ੍ਰੰਥ ਸਾਹਿਬ ਜਬਿ ਆਇਵ।ਸਗਰੇ ਉਠਿ ਸਨਮਾਨ ਬਧਾਇਵ॥੨੧॥ ਸ਼੍ਰੀ ਮੰਜੀ ਪਰ ਖੋਲਨਿ ਕੀਨਿ। ਪਠਨਿ ਹੇਤੁ ਗੁਰੁ ਆਇਸੁ ਦੀਨਿ। ਬ੍ਰਿੱਧ ਨੇ ਤਬਿ ਬਾਂਚੀ ਗੁਰ ਬਾਨੀ। ਜਿਸ ਮਹਿੰ ਹੈਤਾ ਮਮਤਾ ਹਾਨੀ॥੨੨॥ਸ਼੍ਰੀ ਮੁਖਵਾਕ ॥ ਛੰਤੁ॥

ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸੁਆਣੀ ਸੁਣਿਆ ਰਾਮ ॥ ਸੋ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੋ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲੰਘਾਏ ॥ ਜਿਨ ਕੈਉ ਕ੍ਰਿਪਾ ਕਰੀ ਮੇਰੇ ਠਾਕੁਰਿ ਤਿਨਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸੁਆਣੀ ਸੁਣਿਆ ॥ ੧ ॥

ਚੌਪਈ ॥ ਪਰਮੇਸ਼ੁਰ ਕੋ ਸੁਜਸੁ ਮਹਾਨਾ। ਕੈ ਸੰਤਨਿ ਕੋ ਕੀਨਿ ਬਖਾਨਾ। ਅਧਿਕ ਨੰਮ੍ਰਤਾ ਜਿਨਿ ਹੈਕਾਰ।ਸੋ ਤਿਨ ਨਾਮਸਿਮਰਨ ਸੁਖਸਾਰ॥੨੩॥ਕਾਮ ਕ੍ਰੋਧ ਆਦਿਕ ਕੋ ਤਜਾਗਨਿ। ਸ਼੍ਰੀ ਭਗਵੰਤ ਭਗਤਿ ਕੋ ਲਾਗਨਿ। ਬਹੁ ਬੈਰਾਗ ਜਗਤ ਤੇ ਕਰਿਬੋ।ਸੰਤਨਿ ਸੇਵਨਿ ਸ਼ਰਧਾ ਧਰਿਬੋ॥੨੪॥ ਜਿਸ ਤੇ ਉਧਰਹਿ ਜੀਵਨਿ ਜਾਲ। ਅਸ ਜਹਾਜ ਕੀਨਸਿ ਕਲਿ ਕਾਲ। ਸੁਨਿ ਮੋਹਨਿ ਦਾਤੂ ਤਬਿ ਸੁੰਨ।ਭਰੇ ਹਰਖ ਕੁਛ ਠਾਨੀ ਮੌਨਿ॥੨੫॥ਬਹੁਰ ਸਰਾਹਨਿ ਲਗੇ ਬਿਸਾਲ।[3]ਸੋਢੀ ਪੰਥ ਸੁ ਕੀਨਿ ਉਜਾਲਾ।ਦੌਨੋ ਕਰੇ ਮਹਾਂ ਉਪਕਾਰੇ।ਜਿਸ ਤੇ ਕਲਿ ਮਹਿੰ ਮੰਦ ਉਧਾਰੇ॥੨੬॥ਪੈਨ ਬੈਠਿਬੋ ਗੁਰਤਾ ਗਾਦੀ। ਜਿਸਤੇ ਹੋਹਿ ਅਨਿਕ ਅਹਿਲਾਦੀ। ਸਰਬ ਗੁਰੁਨਿ ਕੋ ਸੁਜਸੁ ਪ੍ਰਕਾਸ਼॥ ਬਿਸਥਾਰਨੋ ਸਭਿ ਮਹਿੰ ਚਹੁੰ ਪਾਸਾ॥੨੭॥ਗੁਰਬਾਨੀ ਇਕਠੀ ਦਰਸਾਵੈ। ਪਢਹਿੰ ਲਿਖਹਿੰ ਸਿਖ ਸਨੈਂ ਸੁਨਾਵੈਂ। ਅਵਨੀ ਮੰਡਲ ਗਿਰ ਲਗਿ

[1]ਮੋਹਰੀ ਜੀ (ਆਪਣੇ) ਪੁੱਤ੍ਰ ਅਨੰਦ ਜੀ ਨਾਲ। [2]ਦਰਬਾਰ ਸਾਹਿਬ ਵਿਖੇ ਸਭਾ ਲਗਾਈ।

ਸਾਗਰ[1]ਪੁਰਿ ਪੁਰਿ ਘਰ ਘਰਹੋਇ ਉਜਾਗਰ॥੨੮॥ਹਰਿ ਮੰਦਿਰ ਤੀਰਥ ਗੁਰੁ ਕੇਰੋ। ਇਨ ਪ੍ਰਤਾਪ ਨਿਤ ਵਧਹਿ ਵਧੇਰੋ।ਚਹੁੰਦਿਸ਼ਿ ਕੇ ਨਰ ਸ਼ਰਧਾ ਧਰਿ ਧਰਿ।ਨਿਰਮਲ ਹੋਹਿੰ ਸੁ ਮੱਜਨ ਕਰਿ ਕਰਿ'॥੨੯॥ਸ਼੍ਰੀਅਰਜਨ ਪੁਨ ਭਨਜੋ ਸੁਨਾਯੋ।'ਕ੍ਰਿਪਾ ਤੁਮਾਰੀ ਤੇ ਬਨਿ ਆਯੋ।ਭਈ ਇਕੱਤ੍ਰ ਸਕਲ ਗੁਰੁ ਬਾਨੀ। ਸਿਰਜਜੋ ਤੀਰਥ ਕਲਮਲ ਹਾਨੀ ॥੩੦॥ਗੁਰਿ ਸਿੱਖਨਿ ਕੋ ਭਯੋ ਅਧਾਰਾ। ਹੋਹਿੰ ਭਵਿੱਖਜਤਿ ਬਿਖੈ ਅਪਾਰਾ[2]। ਮਿਟਹਿ ਨ ਸਿੱਖੀ ਇਨਹੁ ਅਲੇਖ।ਗੁਰੁ ਕੋ ਮਾਨਹਿੰ ਸਦਾ ਕਦੇਖ[3]॥੩੧॥ਜੋ ਨਰ ਹਿਤ ਧਰਿ ਸੁਨਹਿੰ ਸੁਨਾਵੈਂ।ਜਨਮ ਮਰਨ ਤਿਨ ਕੋ ਛੁਟਿ ਜਾਵੈ।ਮਹਾਂ ਮਹਾਤਮ ਹੈ ਗੁਰੁ ਬਾਨੀ। ਤਜਹਿੰ ਕਪਟ ਕੋ ਲਾਖਹੁੰ ਪ੍ਰਾਨੀ'॥੩੨॥ਸੁਨਿ ਗੁਰੁ ਮੁਖ ਤੇ ਹਰਖੇ ਸਾਰੇ। ਕਰੇ ਸਰਾਹਨਿ ਸੁਜਸੁ ਉਚਾਰੇ।ਜਾਮ ਦਿਵਸ ਤਹਿੰ ਬੈਠੇ ਆਯੋ।ਪੁਨ ਸਭਿ-ਹਿਨਿ ਤਹਿੰ ਸੀਸ ਨਿਵਾਯੋ ॥੩੩॥ ਉਠਿ ਗਮਨੇ ਪਰਦਛਨਾ ਧਾਰੇ। ਲੀਨੇ ਸੰਗ ਆਪਨੇ ਸਾਰੇ।ਬਹੁਰੋ ਵਹਿਰ ਪ੍ਰਕਰਮਾ ਫਿਰੇ। ਪੌਰ ਦਰਸ਼ਨੀ ਬੰਦਨ ਕਰੇ॥੩੪॥ਤਹਿੰ ਤੇ ਚਲਿ ਨਿਜ ਘਰ ਕੋ ਆਏ।ਮੋਹਨ ਆਦਿ ਸੰਗ ਸਮੁ-ਦਾਏ।ਥਾਨ ਬੈਠਿਬੇ ਕੋ ਤਹਿੰਗਏ।ਸਰਥ ਜਥੋਚਿਤ ਥਲ ਥਿਰਭਏ॥੩੫॥ ਬਹੁ ਸ੍ਵਾਦਨਿ ਜੁਤਿ ਬਨਜੋ ਅਹਾਰ।ਧਰਿ ਧਰਿ ਥਾਰ ਸਭਿਨਿ ਕਹੁ ਖ੍ਵਾਰ। ਕ੍ਰਿਸ਼ਨ ਚੰਦ ਆਦਿਕ ਤ੍ਰਿਪਤਾਏ।ਮਹਾਂਦੇਵ ਪੁਨ ਚਲਿ ਕਰਿਆਏ॥੩੬॥ ਮਿਲਿ ਬੈਠੇ ਸਗਰੇ ਇਕ ਥਾਨਾ। ਕਰਹਿੰ ਪਰਸਪਰ ਬਾਕ ਬਖਾਨਾ। 'ਪ੍ਰਿਥੀਏ ਕਹਾਂ ਕਰਜੋ ਨਹਿੰ ਆਯੋ।ਕਜੋਂ ਦੁਖਪਾਇ ਬਿਰੋਧ ਉਠਾਯੋ॥੩੭॥ ਸ਼੍ਰੀ ਗੁਰੁ ਰਾਮਦਾਸ ਕੇ ਹਾਥ[4]ਦੇ ਗੁਰਤਾ ਕੋ ਕਰਜੋ ਸਨਾਥ।ਅਪਰਜਤਨ ਤੇ ਕਜੋਂਹੁ ਨ ਪਾਵੈ।ਕਜੋਂ ਅਬਿ ਲਗਿ ਥਜਿ ਕਪਟ ਕਮਾਵੈ॥੩੮॥ਅਬਿ ਕੇ ਬਿਛਰਜੋ ਮਿਲਹਿ ਨ ਕੈਸੇ।ਆਗੈ ਸੰਭਤਿ ਰਹਿ ਹੈ ਤੈਸੇ।ਨਹਿੰ ਕੁਛ ਸਮਝੀ ਭ੍ਰਾ ਮਤਿ ਮੰਦਾ।ਮਿਲਜੋ ਨ ਐਸੇ ਕਾਜ ਬਿਲੰਦ'॥੩੯॥ ਸ਼੍ਰੀ ਅਰਜਨ ਸਭਿ ਸਾਥ ਬਖਾਨੀ। 'ਅਘ ਕੋ ਕਰਤਿ ਰਹਜੋ ਛਲਸਾਨੀ। ਹਰਿ ਗੁਰਿੰਦ ਕੇ ਮਾਰਨਿ ਕਾਰਨਾਕਰੇ"ਅਨਿਕ,ਕਿਯ ਗੁਰੁ ਉਥਾਰਨਿ॥੪੦॥ ਤਉ ਬੇਨਤੀ ਹਮ ਨੈ ਕੀਨਿ।ਨਹਿੰ ਮਾਨਜੋ ਮਨ ਮਹਾਂ ਮਲੀਨ। ਤੁਰਕਨਿ ਪਾਸਿ ਪੁਕਾਰੁ ਗਯੋ।ਕੁਛ ਨ ਬਸਾਇ ਤ ਬੈਠਤਿ ਭਯੋ॥੪੧॥ਲਿਖਿ ਅਰਦਾਸ ਪਠਜੋ ਪਕ-ਵਾਨ। ਪਿਖਿ ਕਹਿ–ਕਰੌਂ ਪ੍ਰਾਨ ਤਿਨ ਹਾਨਿ–। ਅਬਿ ਤੇ ਹਮਨੈ ਤਜਾਗਨਿ ਕਰਜੋ। ਮਿਲਜੋ ਨ,ਮਰਨੈ ਪਰਨੈ ਥਰਜੋ' ॥੪੨॥ ਸੁਨਿ ਕੁਕਰਮ ਕੋ ਸਗਰੇ

[1]ਪਹਾੜ ਤੋਂ ਲੈਕੇ ਸਮੁੰਦ੍ ਤੱਕ। [2]ਬਹੁਤ। [3]ਸਾਰੇ। [4](ਜੀ ਨੇ) ਆਪਣੀ ਹੱਥੀਂ। [5](ਛਲ) ਕੀਤੇ।

ਨਿੰਦਹਿੰ। ਕਪਟੀ ਕ੍ਰੋਧੀ ਕਲਹੀ ਬਿੰਦਹਿੰ[1]। ਇੱਤਯਾਦਿਕ ਬਹੁ ਬਾਤਨਿ ਕਰਤੇ।ਸ਼੍ਰੀ ਅਰਜਨ ਕੋ ਸੁ ਜਸੁ ਉਚਰਿਤੇ॥੪੩॥ਪੁਨ ਅਹਾਰ ਸਭਿਹਿਨਿ ਕਹੁ ਦੀਨੋ। ਮਹਾਂਦੇਵ ਹਿਤ ਧਾਰਿ ਪ੍ਰਬੀਨੋ। ਸ਼੍ਰੀ ਅਰਜਨ ਜੁਤ ਮੇਲਿ ਜਿ ਸਾਰੋ। ਜਾਇ ਕਰਨੋ ਤਿਹ ਸੰਦਨ ਅਹਾਰੋ॥੪੪॥ਦਿਨ ਪ੍ਰਤਿ ਨਈ ਪ੍ਰੀਤਿ ਉਪਜਾਵੈ। ਬਿਨ ਜਾਨੇ ਨਿਸ ਦਸੋਸ ਬਿਤਾਵੈ[2]। ਬਾਸੁਰ ਪੰਚ ਬਿਤੇ ਇਸ ਰੀਤਿ।ਸਮ ਘਟਿਕਾ ਕੇ ਜਾਨਿਸਿ ਚੀਤ[3]॥੪੫॥ਨਿਜ ਨਿਜ ਸਦਨ ਜਾਨਿ ਕੋ ਸਾਰੇ।ਹੁਇ ਕਰਿ ਬਹੁ ਬੇਬਸੇ ਉਚਾਰੇ।'ਬਸਿ ਸਨੇਹ ਕੇ ਗਯੋ ਨ ਜਾਵ-ਤਿ[4]। ਨਿਸ ਦਿਨ ਬਸਿਬੋ ਪੁਰੀ ਉਮਾਹਤਿ'॥੪੬॥ ਬਸਤ੍ਰ ਬਿਭੂਖਨਿ ਦੇ ਕਰਿ ਸੋਹਨ[5]।ਕਰੇ ਬਿਸਰਜਨ ਮੁਹਰੀ ਮੋਹਨ। ਸੰਸਰਾਮ ਕੋ ਸੰਗ ਅਨੰਦਾ ਸਭਿ ਕੋ ਉਰ ਉਪਜਾਇ ਅਨੰਦ ॥੪੭॥ ਤਿਮ ਦਾਤੂ ਕੋ ਦੀਨਸਿ ਦਾਤਿ। ਦਾਰਾ ਸਹਤ ਹਰਖ ਧਰਿ ਗਾਤਿ। ਹਰਿਗੁਵਿੰਦ ਸੈਗਿ ਕਰਿ ਕਰਿ ਪਯਾਰਿ। ਮਿਲਹਿੰ ਤ੍ਰਿਯਾ ਗਨ ਬਾਰੰ ਬਾਰਿ॥੪੮॥ਨਿਜ ਘਰ ਕੋ ਗਮਨੇ ਮਗ ਮਾਂਹੀ। ਸ਼੍ਰੀ ਅਰਜਨ ਕੋਅਧਿਕ ਸਰਾਹੀਂ। 'ਮ੍ਰਿਦੁਲ ਸੁਸ਼ੀਲ ਸਨੇਹ ਮਹਾਨੇ। ਬਡੇ ਉਦਾਰ ਗਯਾਨ ਗੁਨਵਾਨੇ' ॥ ੪੯ ॥ ਸਭਿ ਖਡੂਰ ਮਹਿੰ ਉਤਰੇ ਜਾਈ। ਗੋਇੰਦਵਾਲ ਗਏ ਅਗਵਾਈ। ਕ੍ਰਿਸ਼ਨਚੰਦ ਧਨਵੰਤੀ ਦੋਊ। ਪਿਖਤਿ ਕੁਟੰਬ ਹਿਤੂ ਨਿਜ ਸੋਊ॥੫੦॥ਅਸ਼ਟਦਿਵਸ ਪਾਛੇ ਸੋ ਰਹਸੋ।ਬਹੁਰ ਚਲਨਿ ਕੋ ਚਿਤਮਹਿੰ ਚਹਸੋ।ਬਯਾਹਿ ਦੋਹਤੇ ਕੋ ਹਰਖਾਨਾ।ਖਰਚਸੋਵਿਗ ਤੇ ਦਰਬ ਮਹਾਨਾ ॥੫੧॥ਕਰਨੋ ਜਬੋਚਿਤ ਤਬਹਿ ਬਿਸਰਜਨ। ਭਯੋ ਸਨੇਹ ਅਛੇਹ ਦੁਹਨਿ ਮਨ।ਮਿਲ ਪੁੱਤ੍ਰੀ ਸੰਗ ਬਾਰਹਿ ਬਾਰੀ।ਮੋਂ[6]ਕੀ ਓਰ ਚਲੇ ਸੁਖਧਾਰੀ ॥੫੨॥ਅਪਰ ਸਿੱਖ ਸੰਗਤਿ ਜੋ ਆਏ। ਜਥਾ ਜੋਗ ਸਭਿ ਬਿਦਾ ਕਰਾਏ। ਉਤਸਵ ਏਵ ਬਯਾਹ ਕੋ ਹੋਵਾ।ਪਠਹਿੰ ਸੁਨਹਿੰ ਸਿਖ ਤਿਨ ਦੁਖ ਖੋਵਾ॥੫੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਬਿਦਾਹ' ਪ੍ਰਸੰਗ ਕਰਨੰ ਨਾਮ ਪੰਚਦਸਮੋ ਅੰਸੁ ॥ ੧੫ ॥

੧੬. [ਪ੍ਰਿਥੀਏ ਨੇ ਸੁਲਹੀ ਨੂੰ ਸੱਦਿਆ]।

ਦੋਹਰਾ॥ਸ਼੍ਰੀ ਗੁਰੁ ਇਮ ਸੁਤ ਬਯਾਹ ਕੇ ਲੀਨੋ ਸੁਜਸੁ ਬਿਲੰਦ।ਜਾਚਕ ਜਹਿੰ ਕਹਿੰ ਕਹਤਿ ਭੇ ਦੇਸ਼ ਬਿਦੇਸ਼ਨਿ ਬਿੰਦ॥੧॥ਚੌਪਈ॥ਲੋਕ ਹਜ਼ਾਰਹੁੰ ਉਤਸਵ ਦੇਖਾ। ਸਭਿਹਿਨਿ ਕਉ ਭਾ ਮੋਦ ਵਿਸ਼ੇਖਾ। ਜਿਤ ਜਿਤ ਦੇਸ਼ ਗਯੋ ਚਲਿ ਜੋਈ। ਬਯਾਹ ਕਥਾ ਕਹੁ ਭਾਖਤਿ ਸੋਈ ॥ ੨ ॥ ਅਪਰ ਪ੍ਰਸੰਗ ਹਟੀ ਜੁ

[1]ਜਾਣਦੇ ਹਨ । [2]ਭਾਵ ਇਸ ਰਾਤ ਬੀਤਦੇ ਮਲੂਮ ਨਹੀਂ ਹੋਂਦੇ। [3]ਪੰਜ ਦਿਨ ਇੱਕ ਘੜੀ ਵਾਂਙੂ ਲੰਘ ਗਏ। [4]ਜਾਯਾ ਨਹੀਂ ਜਾਂਦਾ। [5]ਸੁਹਣੇ। [6]ਮਉ ਪਿੰਡ।

ਸਗਾਈ[1]। ਇਸ ਤੋ ਭੀ ਕਹਿ [2]ਗੁਰੁ ਬਡਿਆਈ। ਆਜ ਸ਼ਾਹੁ ਕੋ ਮਹਾਂ ਦਿਵਾਨ।ਜਿਸਕੀ ਮਾਨਹਿ ਆਨ ਜਹਾਨ॥੩॥ਫੇਰਨੋ ਤਿਸੀ ਸੁਤਾ ਕਾ ਨਾਤਾ। ਕਹਿ ਥਹੁ ਰਹਨੋ ਨ ਮਾਨੀ ਬਾਤਾ। ਇਕ ਦੈ ਬੇਰ ਪਠਾਏ ਲਾਗੀ। ਨਹੀਂ ਲੀਨਿ,ਚਿਤ ਚਿੰਤਾ ਜਾਗੀ[3]॥੪॥ਦਰਬਦੇਨਿ ਕੋ ਕਹਨੋ ਘਨੇਰੋ।–ਕਰੌਂ ਕਾਜ ਮੈਂ ਸ਼ਾਹੁ ਸੁ ਨੇਰੋ–।ਤਉ ਨ ਸ਼੍ਰੀ ਅਰਜਨ ਮਨ ਮਾਨੀ।ਜਾਨਨੋ–ਮੁਹਿ ਮਹਾਂ ਮਨਮਾਨੀ–॥੫॥ ਕਰਿ ਹੈਕਾਰ ਜੁ ਬੋਲਿ ਬਿਗਾਰੀ[4]। ਸਿੱਖਨਿ ਭਨੇ ਲਖੀ ਗੁਰੁ ਗਾਰੀ[5]।ਕਰਨੋ ਅਨਾਦਰ ਨੀਚ ਸਮਾਨਾ।ਮਾਨ ਮਹਾਨ ਠਾਨਤੋ ਮਾਨਾ[6] ॥੬॥ਕੁਲ ਖੱਤ੍ਰੀਨਿ ਜਹਾਂ ਕਹਿ ਜੋਈ[7]ਹਾਨ ਭਈ ਚੰਦ੍ਰ ਕੀ ਸੋਈ*।ਦਿੱਲੀ ਲਵਪੁਰਿ ਆਦਿਕ ਸਾਰੇ।ਕਹੈਂ ਬਿਚਾਰੈਂ ਸਾਰ ਅਸਾਰੇ[8] ॥੭॥ ਸਿਖ ਸੰਗਤਿ ਭੇਜੀ ਅਰਦਾਸ। ਤਿਨਹੁ ਕਹੀ ਮਾਨੀ ਲਖਿ ਦਾਸ।ਸੋ[9] ਕਹਿ ਰਹਨੋ ਫਿਰੇ ਨਹੀਂ ਫੇਰੇ[10]।ਸੁਤ ਕੇ ਅਪਰ ਥਾਨ ਕਿਧ ਫੇਰੇ[11] ॥ ੮ ॥ ਪ੍ਰਿਥੀਏ ਨਿਕਟ ਜਾਇ ਨਰ ਜੋਈ।ਕਹੈ ਬਹੁਤ ਜੈਸੇ ਇਤ ਜੋਈ।ਕੀਰਤਿ ਨਹੀਂ ਅਨੁਜ ਕੀ ਜਰੈ।ਬਿਨਾ ਹੁਤਾਸਨ ਹੀਯੋ ਜਰੈ॥੯॥ਚਿਤਵਹਿ ਜਤਨ ਅਨੇਕ ਪ੍ਰਕਾਰਾ–ਕੁਛ ਨ ਸਰੀ ਦ੍ਰੁਸ਼ਮਨ ਸੋਂ ਕਾਰਾ।ਦਿਨਪ੍ਰਤਿ ਵਧਨੋ ਅਨੰਦ ਬਿਲੰਦ੍ਰ।ਜਨੋ ਸਾਗਰ ਪਿਖਿ ਪੂਰਨਿ[12] ਚੰਦ੍ਰ॥੧੦॥ਮੈਂ ਨਿਤ ਨਿਬਲ ਪਰਨੋ,ਦੁਖ ਪਰਨੋ। ਸੁਤ ਪਿਤ ਮਹਿ ਤੇ ਏਕਨ ਮਰਨੋ।ਗਹਨੋਨ ਗਯੋ ਸ਼ਾਹੁ ਢਿਗ ਗਯੋ[13]।ਸੁਲਹੀ ਆਦਿ ਨ ਕੁਛ ਕਰਿ ਲਿਯੋ ॥ ੧੧ ॥ ਜਤਨ ਰਚੌਂ ਅਬ ਪ੍ਰਾਪਤਿ ਘਾਤਿ[14]। ਜਿਸਤੇ ਹੋਇ ਸ਼ੱਤ੍ਰੁ ਕੋ ਘਾਤ।ਸੁਲਹੀ ਸੋਂ ਲਿਖਿਕੈ ਇਕ ਵਾਰੀ। ਮੰਗਵਾਵੌਂ ਇਸ ਥਲ ਅਸੁਵੋਂਰੀ[15]॥੧੨॥ਜੋ ਕਰਿ ਅਪਨੋ ਪ੍ਰਾਕ੍ਰਮ ਧਰੈ।ਆਨਿ ਇਹਾਂ ਅਰਜਨ ਕੋ ਧਰੈ[16]।ਮਿਲਿ ਮਸਲਤਿ ਕਰਿ ਕੈ ਸੰਗ ਚੰਦ੍ਰ। ਗਹੈ ਇਸੈ ਰਾਹੁ ਜਿਮ ਇੰਦ੍ਰ[17]–॥੧੩॥ਇਮ ਬਿਚਾਰਿ ਲਿਖਿਬੇ ਲਗਿ ਪਾਤੀ।ਰਿਸ ਤੇ ਨਿਸ ਦਿਨ ਸੁਲਗਤਿ ਛਾਤੀ। [18]ਲਿਖਿਤਮ ਪ੍ਰਿਥੀਆ ਮਲ ਸੁਨਿ ਮੀਤ। ਚਿਤਵੌਂ ਚੀਤਨੀਤ ਕਰਿ ਪ੍ਰੀਤ॥੧੪॥ਸਕਲ ਕਾਜ ਕੀਨਸਿ ਤੈਂ ਮੋਰ।ਇਹ ਨ ਭਯੋ

[1] ਜੋ ਮੰਙਣੀ ਮੋੜੀ (ਚੰਦ੍ਰੂਵਾਲੀ)। [2]ਚੰਦ੍ਰ ਨੂੰ। [3]ਹੰਕਾਰ ਨਾਲ ਜੋ ਬੋਲ ਵਿਗਾੜ ਕੀਤਾ। [4]ਸਿਖਾਂ ਨੇ (ਆਪਣੇ ਗੁਰੂ ਨੂੰ) ਗਾਲ੍ਹੀ (ਦਿੱਤੀ) ਲਖਕੇ (ਗੁਰਾਂ ਨੂੰ) ਕਹਿ ਦਿੱਤਾ (ਕਿ ਨਾਤਾ ਨਾ ਲਓ) (ਅ) ਸਿਖਾਂ ਦੇ ਕਹੇ ਗੁਰੂ ਜੀ ਨੇ (ਗੁਰ ਘਰ ਨੂੰ ਉਹ) ਗਾਲ੍ਹੀ ਸਮਝੀ। [5](ਚੰਦ੍ਰ ਨੇ) ਆਪ ਨੂੰ ਵੱਡਾ ਮੰਨਕੇ ਹੰਕਾਰ ਕੀਤਾ ਸੀ। [6]ਖੱਤ੍ਰੀਆਂ ਦੀ ਕੁਲ ਜਿੱਥੇ ਕਿੱਥੇ ਜੋ ਹੈ। [7]ਭਲਾ ਬੁਰਾ ਵਿਚਾਰਕੇ ਕੰਯਿਲ ਲੋਂਗੇ। [8]ਵੈਦ੍ਰ। [9]ਮੋੜੇ ਨਹੀਂ ਮੁੜੇ। [10]ਭਾਵ ਵਿਵਾਹ। [11]ਪੂਰਨਮਾਸ਼ੀ ਦਾ। [12](ਮੇਰੇ) ਗਿਆਂ ਤੇ ਵੀ। [13]ਮੌਕਾ, ਦਾਉ। [14]ਸੁਲਹੀ ਦੀ ਸਵਾਰੀ। [15]ਫੜੇ। [16]ਜਿਵੇਂ ਰਾਹੁ ਚੰਦ ਨੂੰ। *ਪਾ:–ਜੋਈ।

ਕਬਿ ਰਿਪੁ ਮੁਖ ਮੋਰਾ[1]।ਤੈਂ ਅਰੁ ਮੈਂ ਮਿਲਿ ਕਰੇ ਉਪਾਯ।ਨਹੀਂ ਅਨੁਜ ਤੇ ਗੁਰੁ ਪਦ ਪਾਯੋ[2] ॥੧੫॥ ਮਿਹਰਬਾਨਗੀ ਚਾਹਤਿ ਤੋਰੀ।ਕਬਹੁ ਦੇਹੁ ਰਿਪੁ ਧੀਰਜ ਤੋਰੀ[3]। ਵਧਨੋ ਜਗਤਿ ਮੈਂ ਅਧਿਕ ਪ੍ਰਤਾਪੁ। ਦੇਖਤਿ ਸੁਨਤਿ ਮੋਹਿ ਉਰ ਤਾਪੁ ॥੧੬॥ਆਇ ਇਤਹੁੰ[4]ਕਰਿ ਕਾਜ ਹਮਾਰੋ।ਦਿਹੁ ਗੁਰੁਤਾ, ਅਰਜਨ ਕੋ ਮਾਰੋ । ਤੋ ਪਰ ਮੋਹਿ ਬਿਸਾਲ ਭਰੋਸਾ।ਵਧਨੋ ਸ਼ੱਤ੍ਰੂ ਲਖਿ ਕੀਜਹਿ ਰੋਸਾ[5]॥੧੭॥ ਇਮ ਲਿਖਿ ਦਿੱਲੀ ਪਠਿ ਹਲਕਾਰਾ[6]।ਦੇਉਂ ਇਨਾਮ ਕਰਹੁ ਇਹੁ ਕਾਰਾ[7]।ਸੁਨਿ ਤੁਰਨ ਗਮਨਨੋ ਮਗ ਮਾਂਹੁ।ਪਹੁੰਚਨੋ ਪੁਰੀ ਮਹਾਨ ਉਮਾਹੁ॥੧੮॥ਮਿਲਨੋ ਸਲਾਮ ਕੀਨਿ ਹੁਇਦੀਨਿ।ਪੁਨਪਾਤੀ ਸੁਲਹੀ ਕਰ ਦੀਨਿ ।ਖੋਲਤਿ ਪਠੀ ਸਖਾ ਕੇ ਕਰ ਕੀ । ਸ਼੍ਰੀ ਅਰਜਨ ਕੀਰਤਿ ਉਰ ਕਰਕੀ[8]॥ ੧੯॥–ਮੋਰੋ ਤ੍ਰਾਸ ਰਿਦੇ ਮਹਿੰ ਧਰਿਕੈ।ਅਬਿਲੈ ਸ਼ੱਤ੍ਰੂ ਨ ਛਾਤੀ ਧਰਕੈ[9] ?। ਬਡੋ ਹੋਨਿ ਨਿਸ਼ਫਲ ਹੈ ਮੋਰਾ। ਸੁਖ ਨ ਸਖਾ, ਰਿਪੁ ਤੁੰਡ ਨ ਮੋਰਾ[10]–॥੨੦॥ ਚਿੰਤਤਿ ਚੀਤ ਚਾਰਕੋ ਬੋਲਾ[11]।ਤਿਸ ਕੇ ਸਾਥ ਬਾਕ ਅਸ ਬੋਲਾ[12]ਮੁਝ ਦਿਸ਼ ਤੇ ਕਹੁ ਸਕਲ ਅਨੰਦ । ਕਹਾਂ ਭਯੋ ਜੋ ਬਸ਼ਾਹਨੋ ਨੰਦ॥੨੧॥ ਇਤ ਆਵੋਂ ਆਗਯਾ ਲੈ ਸ਼ਾਹੂ।ਗੁਰਗਹਿਬੇ ਕੋ ਨਿਤ ਉਤਸਾਹੂ।ਚੰਦੂ ਬਿਨ ਮੈਂ ਹੀ ਲਿਉਂ ਮਾਰਿ । ਜੈਸੇ ਛਸੈ ਅਚਾਨਕ ਮਾਰ[13]॥੨੨॥ਧੀਰ ਧਰੋ,ਆਯਹੁ ਮੁਝ ਜਾਨਿ। ਕਰੋਂ ਕਾਜ ਸੁਨਿ ਸਖਾ ਸੁਜਾਨਿ।ਕੇਚਿਤ ਦਿਨ ਮੈ ਦੇਖੋਂ ਆਈ। ਅਰਜਨ ਹਤਿ[14],ਦੈ ਹੌਂ ਗੁਰਿਆਈ ॥੨੩॥ ਤਬਿ ਮੇਰੇ ਮਨ ਉਪਜਹਿ ਸ਼ਾਂਤੀ।ਜਬਿ ਤੇਰੇ ਸ਼ੱਤ੍ਰੂ ਹੁਇਂ ਸ਼ਾਂਤੀ[15]।ਇਮ ਲਿਖਿ ਕਰਿ ਦੀਨਸਿ ਕਰ ਪਾਤੀ।ਲਖਹਿ ਨ ਮੂਰਖ ਅਪਨਿ ਨਿਪਾਤੀ[16] ॥੨੪॥ ਲੈ ਕਰਿ ਚਾਰ ਚਲਨੋ ਤਤਕਾਲਾ । ਜਹਿੰ ਪ੍ਰਿਥੀਆ ਅੰਤਰ ਤੇ ਕਾਲਾ।ਸਖਾ ਲਿਖੇ ਕੋ ਪਠਿ ਹਰਖਾਯੋ। ਛੁਧਿਤ ਅਧਿਕ[17]ਜਨੁ ਭੋਜਨ ਖਾਯੋ॥੨੫॥–ਅਬਿ ਕੇ ਆਏਜਨੋਂ ਕਨੋਂ ਕਰਿਕੈ।ਹਤੋਂ ਅਨੁਜ ਕੋ ਨਿਤ ਉਰ ਕਰਕੈ[18]।ਗੁਰਤਾ ਗਾਦੀ ਕੋ ਲੈ ਕਰਿ ਮੈਂ।ਤਬਿ ਸਬਿ ਕਿਛ ਪ੍ਰਾਪਤਿ ਮਮ ਕਰ ਮੈਂ–॥੨੬॥ਬਹੁਰ ਚਾਰ ਨੇ ਬਾਕ ਉਚਾਰਾ[19]।ਕੀਜਹਿ ਭਜਾਰਿ ਤੁਰੰਗਨਿ ਚਾਰਾ[20]।ਅੰਨਨ ਘ੍ਰਿਤ ਸੰਚਹੁ ਸਮੁਦਾਯਾ।ਸੁਲਹੀ ਕਹਨੋ ਸਜੀ ਕਰਿ ਦਾਯਾ॥੨੭॥–ਤੋਹਿ ਸਮੀਪ ਆਇਹੈਂ ਪੂਰਬਾ।ਕਰਹਿਂ ਕਾਜ ਬਲ

---

[1]ਸ਼ੱਤ੍ਰੂ ਦਾ ਮੁਖ ਤੈਂ ਕਦੇ ਨਹੀਂ ਮੋੜਿਆ । [2]ਗੁਰਿਆਈ ਦਾ ਮੁਰਾਤਬਾ ਨਾਂ ਲਿਆ। [3]ਸ਼ੱਤ੍ਰੂ ਦਾ ਧੀਰਜ ਕਦੇ ਤੋੜਦਿਓ। [4]ਇੱਥੇ। [5]ਚੁਗ਼ੀ। [6]ਵੈਰੀ ਦੀ ਛਾਤੀ ਨਹੀਂ ਧੜਕਦੀ? [7]ਮਿੱਤ੍ਰ ਨੂੰ ਸੁੱਖ ਨਹੀਂਤੇ ਵੈਰੀ ਦਾ ਮੂੰਹ ਨਾਂ ਮੋੜਿਆ । [8]ਹਲਕਾਰੇ ਨੂੰ ਬੁਲਾਇਆ ।[ਸਿਸ:,ਚਾਰ:]। [9]ਸਰਪ । [10]ਮਾਰਕੇ । [11]ਨਾਸ਼ । [12]ਆਪਣਾ ਅੰਤ । [13]ਬਹੁਤ ਭੁੱਖੇ ਨੇ । [14]ਛਾਤੀ ਵਿਚ ਰੜਕਦਾ ਹੈ । [15]ਸੁੰਦਰ ।

ਸਾਥਿ ਅਪੁਰਬ–।ਕਾਗਦ ਲਿਖਨੋ ਸੁ ਖੋਲਿ ਪਠਾਵਾ[1]। ਤਬਿ ਖ਼ਾਤਰ ਕਰਿ ਮੋਹਿ ਪਠਾਵਾ[2]॥੨੮॥ਆਧੋ ਹੀ ਜਾਨਹੁ ਨਿਜ ਤੀਰ[3]।ਨਹਿੰ ਅਟਕਹਿ ਜਿਮ ਛੂਟਨੋ ਤੀਰ। ਤੁਵ ਹਿਤ ਤੇ ਨਿਜ ਸੈਨ ਸਕੇਲੇ[4]।ਸ਼ੱਤ੍ਰੂ ਹਤਹਿ ਕਰੀ ਜਿਮ ਕੇਲੇ[5]॥ ੨੯ ॥ ਹਲਕਾਰੇ ਤੇ ਸੁਨਿ ਸਭਿ ਬਾਤਿ ।ਮਨਹੁੰ ਸ੍ਰੋਦਿ ਤਨੁ ਲਾਗੀ ਘਾਤ[6]।ਬੀਸ ਰਜਤਪਣਦੀਨਿਇਨਾਮੂ।–ਕਰਹਿ ਕਾਜ ਸੁਲਹੀ ਜਿਸ ਨਾਮੁ –॥੩੦॥ ਨਿਸ਼ਚੇ ਧਰੇ ਪ੍ਰਤੀਖਨਿ ਕਰੀ । ਹਤੈਂ ਸ਼ੇਰ, ਜਿਮ ਚਾਹੇ ਕਰੀ[7] । ਸੰਚਨਿ ਲਗਨੋ ਤ੍ਰਿਣਨਿ ਅਰੁ ਅੰਨੂ। ਬਸਹਿੰ ਸਮੀਪ ਗ੍ਰਾਮ ਜੇ ਅੰਨ[8]॥੩੧॥ ਤਿਸ ਆਗਵਨ ਚਿਤਹਿ ਦਿਨ ਰਾਤੀ। ਜਾਨੈ ਅਨੁਜ ਦੁਖਦ ਆਰਾਤੀ[9]। ਸੁਲਹੀ ਜਥਿ ਦਿੱਲੀ ਮਹੁੰਗਾਜਾ[10]।ਪਰੋਂ ਰਿਪੁਨਿਜਿਮ ਗਿਰ ਪਰਗਾਜਾ[11] ॥੩੨॥ਸੰਗਤਿ ਮਹਿੰ ਬ੍ਰਿਤੰਤ ਬਿਸਤਰਾ । 'ਬੋਲਨੋ ਤੁਰਕ ਬੁਰੀ ਹੀ ਤਰਾ'। ਮਿਲਿ ਕਰਿ ਸਭਿਨਿ ਲਿਖੀ ਅਰਦਾਸ । 'ਮਸਤਕ ਟੇਕਨੋ ਜੇ ਗਨ ਦਾਸ ॥੩੩॥ਪ੍ਰਿਥੀਏ ਕੇ ਪੂਰੇ ਇਤਿ ਸੁਲਹੀ । ਜਿਮ ਬੋਲਨੋ ਹਮਨੇ ਸੁਧਿ ਲਹੀ। –ਕੇਚਿਤ ਬਾਸੁਰ ਮਹਿੰ ਇਸ ਦੇਸ਼।ਆਇ ਗਹਾਵੋਂ ਦੇਉਂ ਨਿਦੇਸ਼[12]–॥੩੪॥ ਰਾਵਰ ਜਤਨ ਕਰਹੁ ਜਿਮ ਥਨਿ ਹੈ[13]।ਕੈਪੁਰਿ ਛੋਰ ਬਸਹੁ ਜਿਤਬਨਹੈ[14]। ਕੈ ਮਿਲਿ ਜਾਹੁ ਸਾਥਿ ਬਡ ਭ੍ਰਾਤਾ।ਲਿਖਨੋ ਜੁ ਹਮ ਯਾਂ ਮਹਿੰਨਹਿੰ ਭ੍ਰਾਂਤਾ[15]॥ ੩੫॥ਜਹਾਂਗੀਰ ਤੇ ਕਰਹਿ ਬਹਾਨਾ । ਚਹੈ ਤੁਮਾਰੇ ਪ੍ਰਾਨਨ ਹਾਨਾ[16] । ਇਮ ਸੰਗਤਿ ਲਿਖਿ ਪਾਤੀ ਪਠੀ।ਗੁਰ ਢਿਗ ਪਹੁੰਚੀ ਖੋਲਤਿ ਪਠੀ ॥੩੬॥ ਹੁਤੇ ਮਸੰਦ ਕਿਤਿਕ ਗੁਰੁ ਤੀਰ । ਸੁਨਤਿ ਬਾਤਿ ਜਨੁ ਲਾਗਨੋ ਤੀਰ।ਸਤਿਗੁਰੁ ਪਠਿ ਰਹਿਗੋ ਅਰੁਗਾਈ[17]।ਹੁਤੇ ਸਮੀਪ ਗਿਰਾ ਸਭਿ ਗਾਈ[18]*॥੩੭॥'ਬਡੋ ਕੁਸੁਤ ਬਨੈ ਇਮ ਹੋਏ।ਬੈਰੀ ਕਰਹਿ ਆਨਿਕਰਿ ਵੋਏ[19]। ਬਿਨਾ ਉਪਾਇ ਨ ਮਿਟਿ ਹੈ ਬਨਾਧੀ।ਹੁਇ ਅਸਾਧ ਭੀ ਲੇਵੈ ਸਾਧੀ[20]॥੩੮॥ਚੰਦੂ ਸੁਲਹੀ ਸ਼ਾਹੁ ਅਗਾਰੀ। ਵਧੇ ਬਡੇ ਅਵਰੇ ਹੈਕਾਰੀ । ਤਿਨ ਸੋਂ ਮਿਲਹੁ ਪ੍ਰੀਤ ਉਪਜਾਇ । ਬੈਰ ਜੁ ਥਧਨੋ ਸ਼ਾਂਤਿ ਹੁਇ ਜਾਇ॥੩੯॥ਨਾਂਹਿ ਤ ਲੀਜਹਿ ਆਪ ਬਿਚਾਰੀ।

[1]ਪੜ੍ਹਿਓਸੁ। [2]ਸੱਦ ਘਲਿਆ । [3]ਪਾਸ । [4]ਤੇਰੇ ਲਈ ਅਪਣੀ ਫੌਜ ਕੱਠੀ ਕਰਕੇ । [5]ਹਾਥੀ ਜਿਵੇਂ ਕੇਲੇ ਨੂੰ ਨਾਸ਼ ਕਰਦਾ ਹੈ । [6]ਮੁੜ੍ਹਕੇ ਆਏ ਸ਼ੀਰ ਨੂੰ ਮਾਨੋਂ ਹਵਾ ਲੱਗੀ ਭਾਵ ਠੰਢ ਪੈ ਗਈ। [7]ਜਿਵੇਂ ਹਾਥੀ ਸ਼ੇਰ ਨੂੰ ਮਾਰਿਆ ਚਾਹਵੇ । [8]ਹੋਰ । [9]ਵੈਰੀ । [10]ਗੱਜਿਆ । [11]ਪਰਬਤ (ਉਤੇ) ਬਿਜਲੀ । [12]ਆਗਿਆ ਦੇਕੇ । [13]ਜਿਸ ਤਰ੍ਹਾਂ ਬਨ ਪਵੇ । [14]ਬਨ ਵਿਚ । [15]ਸੰਸਾ । [16]ਚੁਪ । [17]ਸਭ ਨੇ ਕਹੀ । [18]ਸਮਾਪਤਾ ਭਾਵ ਵਾਰ। [19]ਨਾ ਸਾਧਣ ਯੋਗ ਵੀ ਉਪਾਉ ਨਾਲ ਸਾਧ ਲਈਦੀ ਹੈ । *ਪਿਛਲੇ ਅੰਕ ੧੪ ਤੋਂ ਇਥੋਂ ਤਕ,ਦੇ ਦੋ ਤੁਕਾਂ ਦੇ ਤੁਕਾਂਤ ਇਕੋ ਜੇਹੇ ਦੋ ਦੋ ਅੱਖਰਾਂ ਦੇ ਰੱਖਕੇ ਵੱਖੋਵੱਖਰੇ ਅਰਥ ਦਰਤਕੇ ਕਵੀਜੀ ਨੇ ਆਪਣੀਕੋਸ਼ ਪ੍ਰਬੀਨਤਾ ਦੀ ਚਿੱਤ੍ਰਕਾਰੀਕੀਤੀਹੈ।

ਮਿਲਿ ਮਿਲਿ ਕਰੈ ਸ਼ਾਹੁ ਢਿਗ ਚਾਰੀ[1]। ਜਨੋਂ ਕਨੋਂ ਕਰਹਿ ਰਿਸਾਵਹਿ ਸ਼ਾਹੂ। ਬਿਗਰਨਿ[2]ਹਿਤ ਪਹੁੰਚੈ ਤੁਮ ਪਾਹੂ'॥੪੦॥ਸੁਨਿ ਮਸੰਦ ਕਮ ਦਿਲ ਕੀ ਬਾਨੀ। ਕੀਨ ਮੌਨ ਗੁਰ ਕਛੂ ਨ ਬਖਾਨੀ। ਪੁਨਹੁ ਕਹਨੋ'ਸ਼੍ਰੀ ਗੁਰੂ! ਸੁਨੀਜੈ। ਤੁਰਕ ਰਾਜ ਬਡ ਬਲੀ ਲਖੀਜੈ॥੪੧॥ਹਿੰਦੁਨਿ ਕੋ ਮਤਿ ਮਾਨੈ ਥੋਰਾ[3]। ਪੁਨ ਸੁਲਹੀ ਪਾਪੀ ਬਡ ਘੋਰਾ ਆਗੇ ਆਇ ਜਨਾਯੋ ਜੋਰਾਨਿਕਸੇ ਆਪ ਵਡਾਲੀ ਓਰ ॥੪੨॥ ਹਮਰੋ ਕਹਿਨੋ ਈ ਬਨਿ ਆਵੈ। ਕਰਹੁ ਆਪ ਜੈਸੇ ਮਨ ਭਾਵੈ। ਤੁਮ ਸੁਖ ਤੇ ਸੁਖ ਸਦਾ ਹਮਾਰੇ। ਹੋਨਿ ਸ਼ੁਭਾਸ਼ੁਭ ਕੀਨਿ ਉਚਾਰੇ॥੪੩॥ਤੁਸ਼ਨਿ ਕਰਨਿ ਸਮੋ ਅਬਿ ਨਾਂਹੀ।ਪੁਰਬ ਜਤਨ ਸਕਲ ਬਨਿ ਜਾਹੀ। ਬਨਹਿ ਨਹੀਂ ਤਤਕਾਲ ਉਪਾਇ। ਖਨਹਿ ਕੂਪ ਕਿਮ ਆਗ ਲਗਾਇ[4]॥੪੪॥ਸੋਚਤਿ ਜਲ ਸਗਰੋ ਬਹਿ ਜਾਏ।ਸਰਹਿ ਕਹਾਂ ਪੁਨ ਸੇਤੁ[5] ਬੰਧਾਏ[6]। ਸ਼੍ਰੀ ਅਰਜਨ ਸੁਨਿ ਕੀਨਿ ਬਖਾਨਾ।'ਚਿਤ ਮਹਿੰ ਚਿੰਤ ਨ ਕਰੋ ਮਹਾਨਾ ॥੪੫॥ਹੋਨ ਹਾਰ ਆਵੱਸ਼ਯਕ[6]ਹੋਇ।ਬੁਧਿ ਤੇ ਬਲ ਤੇ ਮਿਟਹਿ ਨ ਸੋਇ।ਸ਼੍ਰੀ ਕਰਤਾਰ ਕਿਯੋ ਜਿਮ ਭਾਲਾ।ਸੋ ਕੈ ਸਿਹੁੰਨਿ ਸ਼ਛਲਨਹਿੰ ਜਾਲਾ॥੪੬॥ ਜੋ ਪਰਮੇਸ਼ੁਰ ਕਰਨੋ ਨ ਚਾਹੈ।ਹੋਇ ਨ ਸੋ, ਨਰ ਕਿਤੋ ਉਮਾਹੈ। ਅਸ ਮਨ ਜਾਨਿ ਕਰਹੁ ਭਰਵਾਸਾ । ਦੇਖਹੁ ਜੈਸੇ ਹੋਇ ਤੁਮਾਸ਼ਾ' ॥ ੪੭ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸੁਲਹੀ ਕੋ' ਪ੍ਰਸੰਗ ਬਰਨਨੰ ਨਾਮ ਖੋੜਸਮੋ ਅੰਸੁ ॥ ੧੬ ॥

੧੭. [ਸੁਲਹੀ ਚੜ੍ਹਕੇ ਆਇਆ]।

ਦੋਹਰਾ॥ ਚਿਤਵਤਿ ਕਾਰਜ ਅਨਿਕ ਕੋ ਸੁਲਹੀ ਚਹਤਿ ਪਧਾਨ। ਗਮਨਨੋ ਸ਼ਾਹ ਸਮੀਪ ਤਬਿ ਤਸਲੀਮਾਤ ਬਖਾਨ॥੧॥ਚੌਪਈ।ਜਬਿ ਅਵਕਾਸ਼ ਕਹਨਿ ਕੋ ਪਾਯੋ। ਤਬਿ ਸੁਲਹੀ ਕਰ ਜੋਰਿ ਅਲਾਯੋ।'ਮਾਝੇ ਦੇਸ਼ ਚਹਤਿ ਮੈਂ ਗਯੋ। ਕਛੂਕਾਰ ਤਹਿੰ ਅਫਤਰ[7]ਭਯੋ*॥੨॥ਸ਼੍ਰੀ ਅਰਜਨ ਜਗ ਗੁਰੂ ਕਹਾਵੈ।ਕਹਿ ਲੋਕਨਿ ਕੋ ਸੋ ਬਿਗਰਾਵੈ। ਦੇਸ਼ ਮਾਮਲਾ ਦੇਤਿ ਬਿਗਾਰੇ। ਨਰ ਹਜ਼ਾਰ ਹੀ ਤਿਸ ਅਨੁਸਾਰੇ॥੩॥ਬਿਗਰਨੋ ਸਰਬ ਜਾਇ ਸੁਧਰਾਊਂ[8]।ਦੇ ਕਰਿ ਜੋਰ ਆਪ ਮੈਂ ਲਜਾਊਂ। ਮੋ ਬਿਨ ਗਏ ਦਰਬ ਨਹਿੰ ਆਵੈ। ਅਪਰ ਨ ਬੁਧਿ ਬਲ ਕਰਿ ਕੋ ਲਜਾਵੈ'॥੪॥ਸੁਨਤਿ ਸ਼ਾਹੁ ਕੀਨਸਿ ਫੁਰਮਾਨ। 'ਜਾਇ ਕਰੋ ਧਨ ਕਾਜ ਮਹਾਨ । ਤੁਰਨਿ ਹੀ ਹਟਿ ਕਰਿ ਇਤ ਆਵਹੁ । ਸੈਨ ਸੰਗ ਲੇਕਰਿ ਚਢਿ ਜਾਵਹੁ'॥੫॥ਸੁਲਹੀ ਲਈ ਸ਼ਾਹੁ ਕੀ ਆਇਸੁ।ਹਰਖਤਿ ਉਰ ਨਿਜ ਘਰ ਕੋ ਆਇ ਸੁ। ਕਰਿ ਬਿਚਾਰ ਚੰਦੂ ਢਿਗ ਗਯੋ। ਮਿਲਿ ਸਲਾਮ ਕਰਿ ਬੈਠਤਿ

[1]ਚੁਗਲੀ। [2]ਬਿਗਾੜ ਕਰਨ ਲਈ। [3]ਭਾਵ ਹਿੰਦੂਆਂ ਦੇ ਮਤ ਨੂੰ ਨਹੀਂ ਮੰਨਦਾ। [4]ਅੱਗ ਲੱਗੀ ਤੇ ਕਿਵੇਂ ਖੂਹ ਪੁੱਟਾਂਗੇ। [5]ਬੰਨ੍ਹ।ਪੁਲੀ [6]ਜ਼ਰੂਰ ਹੀ। [7]ਅਬਤਰ=ਮਰਾਬ।[8]ਸੁਧਾਰਾਂ।*ਪਾ:—ਅਫਰਤੀ

ਭਯੋ॥੬॥[1]ਸੁਨਹੁ ਦਿਵਾਨ ਬਾਕ ਅਸ ਮੋਰਾ।ਏਕ ਕਾਜ ਭਾ ਮਮ ਅਰੁ ਤੋਰਾ। ਜਿਨਹਿ ਹਟਾਵਨਿ ਕੀਨਸਿ ਨਾਤਾ।ਸੋ ਮੇਰੋ ਬੈਰੀ ਬੱਖਜਾਤਾ॥੭॥ ਮੈਂ ਅਬਿ ਜਾਤਿ ਗਹੌਂ ਕੈ ਮਾਰੌਂ। ਨਹੀਂ ਕੁਸ਼ਲ ਯੁਤ ਤਜਾਗ ਸਿਧਾਰੌਂ[1]।ਸ਼ਾਹੁ ਸਮੀਪ ਸਹਾਇਕ ਰਹੀਅਹਿ।ਤਿਸਕੇ ਦੋਸ਼,ਮੋਰ ਗੁਨ ਕਹੀਯਹਿ॥੮॥ਤੋਹਿ ਬੈਰ ਕੋ ਲੇ ਕਰਿ ਆਊਂ।ਤੌ ਮੈਂ ਸੁਲਹੀ ਨਾਮ ਕਹਾਊਂ।ਮਾਝੇ ਦੋਸ਼ ਬਿਖੈ ਮਮ ਫੇਰਾ। ਤਹਿੰ ਕਜਾ ਕਾਜ ਕਰੌਂ ਨਹਿੰ ਤੇਰਾ?॥੯।ਨਾਤਾ ਫਿਰਨੋ ਮੋਹਿ ਦੁਖ ਲਾਗਾ। ਗਹੌਂ ਜਾਇ ਕਰਿ ਜੋ ਨਹਿੰ ਭਾਗਾ[2]।ਸੁਨਿ ਚੰਦੂ ਹਰਖਨੋ ਸੁਖ ਭਯੋ।ਬਿਨ ਹੀ ਜਤਨ ਸ਼ੱਤ੍ਰੂ ਮਰਿ ਗਯੋ॥੧੦॥ਜਿਮ ਕੋ ਸਰਪ ਗਹਨੋ ਨਹਿੰ ਜਾਈ।ਨਕੁਲ[3] ਅਚਾਨਕ ਲੈ ਤਿਸ ਘਾਈ। ਕਹਤਿ ਭਯੋ 'ਮੈ ਬਨੌ ਸਹਾਇ। ਲਿਹੁ ਮਮ ਦਿਸ਼ਿ ਤੇ ਅਬਿ ਸਿਰੁਪਾਇ' ॥੧੧॥ ਇਮ ਕਹਿ ਬਸਤ੍ਰ ਮੋਲਿ ਬਹੁ ਕੇਰੇ। ਦੇਤਿ ਭਯੋ ਹਰਖਾਇ ਘਨੇਰੇ। ਕਰਨੋ ਬਿਸਰਜਨ ਧੀਰਜ ਦੈ ਕੈ। ਸੁਲਹੀ ਚਢਨੋ ਸੈਨ ਸੰਗ ਲੈਕੈ॥੧੨॥ਦਿੱਲੀ ਕੀ ਸੰਗਤਿ ਲਖਿ ਪਾਯੋ। ਦੇ ਅਰਦਾਸਿਕ ਦੂਤ[4]ਪਠਾਯੋ।'ਤੁਰਨ ਨਿਸ ਦਿਨ ਗਮਨਤਿ ਜੱਯੋ। ਸ਼੍ਰੀ ਅਰਜਨ ਕੋ ਸਕਲ ਸੁਨੱਯੋ' ॥੧੩॥ ਧਾਇ ਪੰਥ ਹਲਕਾਰਾ ਆਯੋ। ਸ਼੍ਰੀ ਸਤਿਗੁਰ ਕੋ ਸਕਲ ਸੁਨਾਯੋ। ਲੈਕਰਿ ਹਾਥ ਪਠੀ ਅਰਦਾਸ।'ਲਿਖਤੁਮ ਸਭਿਹੀ ਸੰਗਤਿ ਦਾਸ ॥ ੧੪ ॥ ਅਬਿ ਸੁਲਹੀ ਮਗ ਕੀਨਿ ਪਯਾਨਾ। ਆਯਹੁ ਤੁਮ ਦਿਸ਼ਿ ਅਧਿਕ ਰਿਸਾਨਾ।ਸ਼੍ਰੀ ਪ੍ਰਭੁ ਹੌ ਸਮਰਥ ਸਭਿ ਭਾਂਤੀ।ਹਮਰੀ ਤੋ ਪਿਖਿ ਧਰਕਤਿ ਛਾਤੀ ॥੧੫॥ ਸ਼ਾਹੁ ਸਮੀਪੀ ਹੋਏ ਦੁਸ਼ਟ। ਗੁਰੁ ਸੋਂ ਕਰਹਿੰ ਨ ਕਾਜ ਅਨਿਸ਼ਟ[5]। ਹਮਰੋ ਜੋਰ ਕਰਨਿ ਸੁਧਿ ਕੇਰੋ। ਸੋ ਕਰਿ ਪਠੀ ਤੁਰਤ ਗਨ ਚੇਰੋ[6]' ॥੧੬॥ ਸ਼੍ਰੀ ਅਰਜਨ ਪਠਿ ਕਰਿ ਅਰਦਾਸ। ਕਰੀ ਮੌਨ ਬੈਠੇ ਸਿਖ ਪਾਸਿ।ਬ੍ਰਿੰਦ ਮਸੰਦ ਸਭਿਨਿ ਕੋ ਚਿੰਤਾ।ਸ਼੍ਰੀ ਗੁਰੁ ਕੋ ਨਹਿੰ ਲਖਹਿੰ ਬ੍ਰਿਤੰਤਾ ॥੧੭॥ਤਬਿ ਸਭਿਹਿਨਿ ਕਰ ਜੋਰਿ ਬਖਾਨਾ।'ਪ੍ਰਭੁ ਜੀ ਕੌਨਿ ਜਤਨ ਅਬਿ ਠਾਨਾ ?। ਜਿਸ ਤੇ ਬੈਠੇ ਨਿਸ਼ਚਲ ਹੋਇ।ਆਵਤਿ ਚਲਨੋ ਮਹਾਂ ਰਿਪੁ ਜੋਇ ॥੧੮॥ਹਮਰੋ ਧੀਰਜ ਹੋਤਿ ਬਿਨਾਸੀ।ਕਜਾ ਸੋ ਕਰਹਿ ਆਨਿ ਕਰਿ ਪਾਸੀ। ਕੁਛ ਸੈਨਾ ਕੋ ਨਾਂਹਿ ਨ ਜੋਰ। ਜਿਸ ਤੇ ਸਮੁਖ ਜੰਗ ਦੇਂ ਜੋਰ॥੧੯॥ਤੁਮ ਭ੍ਰਾਤਾ ਜੇਸ਼ਟ ਕੋ ਮੀਤ[7]। ਨਹਿੰ ਦੇਖਤਿ ਕੁਛ ਨੀਤ ਅਨੀਤਿ। ਆਗਲਿ ਬਾਰ ਆਇ ਰਿਸ ਭਰਨੋ।ਨੀਠਿ ਨੀਠਿ ਤਬਿ ਮੋਰਨ ਕਰਨੋ॥੨੦॥ਸ਼ਾਹੁ ਨ

[1]ਸੁਖ ਨਾਲ ਛੱਡਕੇ ਨਹੀਂ ਆਵਾਂਗਾ। [2]ਨਿਉਲਾ। [3]ਇਕ ਹਲਕਾਰਾ। [4]ਕਿਤੇ ਗੁਰਾਂ ਨਾਲ ਕੋਈ ਬੁਰਾ ਵਰਤਾਉ ਨਾ ਕਰਨ। [5]ਸਾਰੇ ਦਾਸਾਂ ਨੇ। [6]ਭਾਵ ਸੁਲਹੀ।

ਤੁਮ ਸੋਂ ਬਿਗਰਨੋ ਚਹੈ।ਤਉ ਦੁਸ਼ਟ ਏਨਿਤਿ ਢਿਗ ਰਹੈਂ।ਤੁਮ ਦਿਸ਼ਿਅਨਿਕ ਤੁਫਾਨ ਉਠਾਵਹਿ। ਕਹਿ ਕਹਿ ਅਧਿਕ ਸਦਾ ਬਿਗਰਾਵਹਿ ॥ ੨੧ ॥ ਆਪਿ ਕਰੀ ਤੁਸ਼ਨਿ ਕਿਸ ਕਾਰਨਿ। ਧ੍ਰਿਤਿ ਹਮ ਲਹੈਂ ਸੁ ਕਰਹੁ ਉਚਾਰਨਿ। ਬੁਰਾ ਕਰਨਿ ਬੈਰੀ ਢਿਗ ਆਵਤਿ । ਨਹਿੰ ਉਪਾਉ ਤੁਮ ਕਛੂ ਬਨਾਵਤਿ ॥ ੨੨ ॥ ਜਿਮ ਕੂਕਰ ਤੇ ਤ੍ਰਾਸਤ ਹਰਨ[1] । ਤਿਮ ਹਮਰੀ ਗਤਿ ਹੈ ਤੁਮ ਸ਼ਰਨਿ।ਸ਼੍ਰੀ ਸਤਿਗੁਰੁ ਕਰਿ ਲੇਹੁ ਮਿਲਾਪ। ਕੈ ਤਜਿ ਥਾਨ ਚਲਹੁ ਕਿਤ ਆਪਿ ॥੨੩॥ ਐਸੀ ਹੋਇ ਨ ਜੋ ਚਲਿ ਆਵੈ। ਕਰਹਿ ਸ਼ੱਤ੍ਰੁਤਾ ਗਹਿ ਲੇ ਜਾਵੈ। ਤਬਿ ਸਭਿ ਬਿਧਿ ਹੀ ਮੁਸ਼ਕਲ ਬਨੈ । ਸ਼ਾਹੁ ਸਮੀਪ ਦੁਸ਼ਟ ਹੈਂ ਘਨੈ ॥੨੪॥ ਹਮ ਕੋ ਉੱਤਰ ਦੀਜਹਿ ਸ੍ਵਾਮੀ । ਜਿਸ ਤੇ ਸੁਖ ਲਹਿੰ ਚਿਤਿ ਪਦ ਸਾਮੀ[2] । ਬਾਰਿ ਬਾਰਿ ਸਭਿ ਸਿੱਖ ਮਸੰਦ । ਭਨਤਿ ਦੀਨ ਹ੍ਵੈ ਬਿਨੈ ਬਿਲੰਦ॥੨੫॥ਕ੍ਰਿਪਾਠਾਨਿ ਸੰਗਤਿ ਸੋਂ ਬੋਲੇ । 'ਨਿਸ਼ਚਾ ਧਰਹੁ ਕਹਾਂ ਤੁਮ ਡੋਲੇ । ਸਤਿਗੁਰ ਬਨਹਿ ਸਹਾਇ ਹਮਾਰੀ। ਬਿਪਦਾ ਪਰਹਿ ਤਿਨਹੁੰ ਪਰ ਭਾਰੀ ॥੨੬॥ ਨਹਿੰ ਆਵਨਿ ਹਮ ਲਗਿ ਤਿਹ ਕੋਰਾ । ਹੁਇ ਮਾਰਗ ਮਹਿੰ ਦੁਸ਼ਟ ਨਿਬੇਰਾ। ਜਿਮ ਕੂਕਰ ਮਿਰਗਨਿ ਪਰ ਧਾਵੈ।ਸ੍ਵਾਪਦ ਪੰਥ ਬਿਖੈ ਭਖਿ ਗਾਵੈ[3]॥੨੭॥ ਸੁਨਤਿ ਬ੍ਰਿੰਦ ਆਨੰਦ ਬਿਲੰਦੋ।–ਸਤਿਗੁਰੁ ਬਾਕ ਅਮੋਘ ਹੁਵੰਦੇ–।ਭਏ ਨ ਚਿੰਤ ਨ ਹੌਲ ਉਠਾਵਾ।ਮਨਹੁ ਮਰਜੋਈ ਸੋ ਲਖਿ ਪਾਵਾ॥੨੮॥ਸੰਗਤਿ ਕੋ ਸੁਨਿ ਕੈ ਹਲਕਾਰਾ।ਦਿੱਲੀ ਪੁਰਿ ਕੋ ਤੁਰਤ ਪਧਾਰਾ।ਪਹੁੰਚਿ ਸੁਨਾਯੋ ਸ਼੍ਰੀ ਗੁਰ ਬੈਨ। ਸਭਿ ਕੈ ਮਨ ਉਪਜੀ ਤਬਿ ਚੈਨਿ ॥ ੨੯ ॥–ਪਹੁੰਚਹਿ ਨਹੀਂ ਸੁਧਾਸਰ ਜਾਇ । ਮਾਰਗ ਮਹਿੰ ਹ੍ਵੈ ਬਿਘਨ ਬਿਲਾਇ[4]–।ਅਚਲ ਮੇਰੁ ਸਮ ਲਖਿ ਗੁਰੁ ਥਾਨੀ। ਸਗਰੀ ਸੰਗਤਿ ਸੁਨਿ ਹਰਿਖਾਨੀ ॥ ੩੦ ॥ ਅਬਿ ਸੁਨੀਅਹਿ ਸੁਲਹੀ ਕੀ ਬਾਤਿ । ਬਹੁ ਅਪਸ਼ਗਨ ਭਏ ਬੱਖਨਾਤਿ । ਫਰਕੇ ਭੁਜਾ ਬਿਲੋਚਨ ਬਾਮੁ । ਸਿਰ ਬਾਇਸ[5] ਬੈਠਨੋ ਦੁਖ ਧਾਮੁ ॥ ੩੧ ॥ ਨਿਕਸਤਿ ਛੀਂਕ ਭਈ ਦਿਸਿ ਦਾਏਂ । ਵਹਿਰ ਕੁਢੇਰੋ ਹਰਣ ਪਲਾਏ[6] । ਹੁਤੇ ਜੁ ਸੰਗੀ ਤਿਹ ਸਮੁਝਾਯੋ। 'ਗਨ ਕੁਸੌਨ ਕੋ ਹਮ ਲਖਿ ਪਾਯੋ ॥੩੨॥ ਸੁਖ ਸਰੀਰ ਕੀ ਚਹਿਯ ਤੁਮਾਰੇ । ਇਨ ਕੋ ਫਲ ਦੁਰਦਸ਼ਾ ਬਿਚਾਰੇ।ਹਮ ਇਹ ਸਭਿ ਪਤਿਆਵਨਿ ਕੀਨੇ । ਬੁਰਾ ਕਰੇ ਬਿਨ ਹੋਇਂ ਨ ਹੀਨੇ' ॥ ੩੩ ॥ ਸੁਨਿ ਸੁਲਹੀ ਬੋਲਨੋ

[1]ਡਰਦਾ ਹੈ ਹਰਨ । [2]ਚਰਣਾਂ ਦੀ ਸ਼ਰਣ ਵਿਚ ਰਹਿਕੇ । [3]ਸ਼ੇਰ ਰਾਹ ਵਿਚ ਕੁੱਤੇ ਨੂੰ ਖਾ ਜਾਵੇ [ਸੰਸ:,ਸ੍ਵਾਪਦ=ਕੋਈ ਹਿੰਸਕ ਜੰਤੂ]। [4]ਭਾਵ ਨਾਸ਼ ਹੋ ਜਾਵੇਗਾ । [5]ਕਾਂ । [6]ਬਾਹਿਰ (ਨਿਕਲਿਆਂ) ਹਰਣ (ਕੁਢੇਰੋ=) ਸੱਜੇ ਯਾ ਸਾਹਮਣੇ ਤੋਂ ਆਕੇ ਖਬੇ ਪਾਸੇ ਦੌੜ ਗਿਆ, ਭਾਵ ਏਹ ਅਪਸ਼ਗੁਨ ।

ਮਨਮਾਨੀ।"ਕਹਾਂ ਬਿਚਾਰਿ ਕਰਤਿ ਹੋ ਬਾਨੀ। ਮੈਂ ਕਜਾ ਚਲਨੋ ਜੁੱਧ ਕਿਤ ਕਰਿਬੋ। ਜਿਸ ਤੇ ਅਸ ਸੈਸੈ ਤੁਮ ਧਰਿਬੋ ॥੩੪॥ ਅਪਨੇ ਦੇਸ਼ ਗਮਨ ਹਮ ਕੀਨਿ। ਸਗਰੋ ਅਹੈ ਰਿਪੁਨਿ ਤੇ ਹੀਨਿ।ਇਕ ਹਿੰਦੁਨਿ ਗੁਰੁ ਸੋਂ ਮਮ ਬੈਰ। ਤਿਸ ਗਹਿ ਲੇਹੁੰ ਅਪਰ ਸਭਿ ਖ਼ੈਰ॥੩੫॥ ਅਹੈ ਫਕੀਰਨਿ ਕੇ ਸਮ ਸੋਈ। ਆਯੁਧ ਧਰਤਾ ਭੀਰ ਨ ਕੋਈ[1]। ਪ੍ਰਥਮ ਸਖਾ ਸੋਂ ਮਿਲਿ ਹੌਂ ਅਪਨੇ। ਦੇਸ਼ ਬਿਖੈ ਮੁਝ ਤ੍ਰਾਸ ਨ ਸੁਪਨੇ॥੩੬॥ਪੁਨ ਮਾਝੇ ਤੇ ਲੈ ਧਨ ਘਨੋ।ਚਹੌਂ ਸੁ ਗਹੌਂ ਕਿਧੌਂ ਤਿਸ ਹਨੌ।ਸ਼ਾਹੁ ਸਮੀਪ ਸਹਾਇਕ ਮੇਰਾ।ਚੰਦੂ ਬਲੀ ਦਿਵਾਨ ਬਡੇਰਾ ॥੩੭॥ਮੈਂ ਅਪਸ਼ਗੁਨ ਬਿਚਾਰੌਂ ਕੈਸੋ।ਕੌ ਹੁਇ ਸਨਮੁਖ[2]? ਲਖੌਂ ਨ ਐਸੇ[3]। ਇਮ ਕਹਿ ਸਨੇ ਸਨੇ ਮਗ ਚਾਲਾ।ਦੁਸ਼ਟ ਰਿਦੇ ਹੈਂਕਾਰ ਬਿਸਾਲਾ ॥ ੩੮॥ ਪੁੱਤ੍ਰ ਸਖਾ ਸਭਿ ਸੰਗ ਲਏ ਹੈਂ।ਦਿਵਸ ਚਲਹਿ ਥਿਰ ਨਿਸਾ ਭਏ ਹੈਂ।ਗਮਨਤਿ ਮਗ ਸਗਰੋ ਉਲੰਘਾਯਹੁ।ਕੋਠੇ ਗ੍ਰਾਮ ਦਿਸ਼ਾ ਸਮੁਹਾਯਹੁ[4]॥੩੯॥ਏਕ ਮਜ਼ਲ ਨਰ ਪਠਨੋ ਅਗਾਰੀ। ਪ੍ਰਿਥੀਏ ਕੋ ਸੁਧਿ ਜਾਇ ਉਚਾਰੀ। 'ਸੁਲਹੀ ਸਖਾ ਤੋਹਿ ਚਲਿ ਆਯਹੁ।ਮਿਲਨਿ ਹੇਤੁ ਹਿਯਰੋ ਲਲਚਾਯਹੁ'॥੪੦॥ਸੁਨਿ ਫੂਲਨੋ ਜਨੁ ਗੁਰੁਤਾ ਪਾਈ।–ਅਬਿ ਮੇਰੋ ਦੇ ਕਾਮ ਬਨਾਈ–।ਸਗਲ ਭਾਂਤਿ ਕੀ ਠਾਨਿਸਿ ਤਜਾਰੀ। ਤ੍ਰਿਣ ਅਰੁ ਅੰਨ ਸੰਚਿ ਕਰਿ ਭਾਰੀ ॥੪੧॥ ਨਿਸਿ ਕੋ ਜਾਗਤਿ ਰਹਨੋ ਅਨੰਦਤਿ। ਬੋਲਤਿ ਕਰਤਿ ਉਡੀਕ ਬਿਲੰਦਤਿ। ਭਈ ਪ੍ਰਾਤ ਸੁਲਹੀ ਢਿਗ ਆਯੋ। ਸੁਨਿ ਕਰਿ ਆਗੇ ਲੈਨਿ ਸਿਧਾਯੋ॥੪੨॥ਕੋ ਚਿਤ ਮਾਨਵ ਲੀਨੇ ਸੰਗਿ। ਮਿਲਨੋ ਜਾਇ ਕਰਿ ਧਰੇ ਉਮੰਗ। ਦੋਨਹੁੰ ਉਤਰ ਗਲੇ ਸੋਂ ਲਾਗੇ। ਬੂਝਤਿ ਕੁਸ਼ਲ ਰਿਦੇ ਅਨੁਰਾਗੇ॥੪੩॥ ਹਰਖ ਪਰਸਪਰ ਮਿਲਿ ਕਰਿ ਕੀਨੋ।ਪੁਨ ਪ੍ਰਿਥੀਏ ਆਸ਼ਿਖ[5] ਗਨਦੀਨੋ। 'ਸਭਿਗੁਰ ਕਰਹਿ ਮਰਾਤਬ ਉਚੋ।ਵਧਹੁ,ਮਿਲਿਹੁ ਜੋ ਤੁਮ ਮਨ ਰੁਚੋ[6]॥੪੪॥ ਸਦਾਸਹਾਇ ਅੰਗ ਸੰਗ ਰਹੋ।ਸ਼ਾਹੁ ਖੁਸ਼ੀ ਕਰਿ ਕਰਿ ਨਿਤ ਚਹੈ'।ਕਹਿ ਸੁਲਹੀ 'ਬਡਿ ਕ੍ਰਿਪਾ ਤੁਮਾਰੀ।ਅਭਿਲਾਖਾ ਸਭਿ ਪੁਰਵ[7]ਹਮਾਰੀ॥੪੫॥ਕਾਰਜ ਤੋਰ ਮੋਰਿ ਉਰ ਰਹੈ। ਕਰੌਂ ਪੂਰ ਅਬਿ ਕੈ ਜਿਮ ਅਹੈ।ਝਗਰੇ ਪਾਛੇ ਛੋਰ ਨ ਜਾਉਂ।ਮੈਂ ਆਯੋ ਤੁਝ ਗੁਰੂ ਬਨਾਉਂ' ॥੪੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸੁਲਹੀ ਆਗਮਨ' ਪ੍ਰਸੰਗ ਵਰਨਨੰ ਨਾਮ ਸਪਤ ਦਸਮੋ ਅੰਸੂ ॥ ੧੭ ॥ ੧੮. [ਸੁਲਹੀ ਸਫ਼ ਮੋਇਆ]।

ਦੋਹਰਾ ॥ ਉਤਰਨੋ ਕੋਠੇ ਗ੍ਰਾਮ ਤੇ ਵਹਿਰ, ਸੈਨ ਜਿਹ ਸੰਗਿ। ਸੇਵਾ ਸਭਿ

[1] ਸ਼ਸਤ੍ਰ ਧਾਰੀ ਪਾਸ ਕੋਈ ਨਹੀਂ। [2] ਕੌਣ ਸਾਹਮਣੇ ਹੋਵੇਗਾ। [3] ਸਾਹਮਣੇ ਆਇਆ ਭਾਵ ਨੇੜੇ ਆਇਆ। [4] ਅਸ਼ੀਰਵਾਦਾਂ। [5] ਮਨਮੰਨੀ ਮੁਰਾਦ ਮਿਲੇ। [6] ਪੂਰਨ ਹੁੰਦੀ ਹੈ।

ਬਿਧਿ ਕੀ ਕਰੀ ਪ੍ਰਿਥੀਏ ਧਾਰਿ ਉਮੰਗ॥੧॥ਚੌਪਈ।ਜ਼ਨਾਫ਼ਤ[1] ਹੇਤੁ ਦਰਬਲੈ ਗਯੋ। ਜਾਇ ਸੁ ਡੇਰੇ ਪ੍ਰਾਪਤਿ ਭਯੋ। ਤੰਬੂ ਮੈਂ ਮਿਲਿ ਕੈ ਸੋ ਦਯੋ।'ਗੁਰੁ ਘਰ ਕੁਨਕਾ'ਭਾਖਤਿ ਭਯੋ ॥੨॥ ਸੁਲਹੀ ਕਹਿ 'ਸਭਿ ਕ੍ਰਿਪਾ ਤੁਮਾਰੀ।ਕਨੋਂ ਧਨ ਧਰਨੋ ਸੁ ਲਨਾਇ ਅਗਾਰੀ'। ਨਹੀਂ ਲੇਤਿ ਬਰਬਸ ਇਨ ਦੀਨੋ। ਸੇਵਾ ਤੇ ਪ੍ਰਸੰਨ ਅਤਿ ਕੀਨੋ॥੩॥ਅਸਲਤਿ ਹਿਤ ਇਕੰਤ ਹੁਇ ਬੈਸੇ। ਕਹਿ ਪ੍ਰਿਥੀਆ 'ਅਬਿ ਕਰਿਹੋ ਕੈਸ?। ਦਿਨ ਪ੍ਰਤਿ ਧਨੀ ਅਧਿਕ ਰਿਪੁ ਹੋਵਾ।ਖਰਚਨੋ ਬਹੁ ਸੁਤ ਥ੍ਰਾਹੁ ਸੰਜੋਵਾ[2] ॥੪॥ ਸ਼ਾਹੁ ਭ੍ਰਾਸ ਭੀ ਨਾਂਹਿਨ ਮਾਨਹਿ। ਉਮਰਾਵਨਿ ਕੋ ਕਛੂ ਨ ਜਾਨਹਿ। ਸ਼ਾਹੁ ਦਿਵਾਨ ਸੁਤਾ ਕੋ ਨਾਤਾ। ਮੋਰਨੋ ਕਹਿ ਕੁਕਰ ਬੱਖਨਾਤਾ ॥੫॥ ਸੋਹਿ ਅਚਰਜ ਹੋਇ ਤਿਸ ਦੇਖੇ। ਸਭਿ ਸੋਂ ਕਰਹਿ ਹੈਂਕਾਰ ਵਿਸ਼ੇਖੇ। ਅਬਿ ਲੌ ਰੋਮ ਨ ਬਾਂਕੋ ਹੋਵਾ। ਵਧਤਿ ਪ੍ਰਤਾਪ ਅਧਿਕ ਹੀ ਜੋਵਾ' ॥੬॥ ਸੁਨਿ ਸੁਲਹੀ ਨੇ ਧੀਰਜ ਦੀਨੋ। 'ਸ਼ਾਹੁ ਸੰਗ ਆਵਤਿ ਕਹਿ ਲੀਨੋ। ਬਹੁਰ ਚੰਦੂ ਕੋ ਸਕਲ ਜਨਾਈ। ਸ਼ਾਹੁ ਸਮੀਪੀ ਰਹਹਿ ਸਹਾਈ ॥੭॥ ਪਹੁੰਚਤਿ ਸ਼੍ਰੀ ਅਰਜਨ ਗਹਿ ਲੈ ਹੌਂ। ਕਰਿ ਬੰਧਨ[3] ਕਿਸ ਦੁਰਗ ਗਿਰੈ ਹੌਂ। ਇਕ ਦੁਇ ਮਾਸ ਰਖੌਂ ਬਿਧਿ ਐਸੋ।ਹੇਰਿ ਲੇਉਂ ਨਰ ਗਨ ਕਹਿੰ ਜੈਸੇ[4] ॥੮॥ ਜਬਿ ਮਿਟ ਜਾਇੰ ਕਹਿਨ ਤੇ ਬਿੰਦਾ। ਰੁਖ ਲਖਿ ਲੈਹੌਂ ਸ਼ਾਹ ਬਿਲੰਦਾ।ਤਿਹ ਪਾਛੈ ਹੁਇ ਕੈਦ ਮਝਾਰੀ।ਕਹਿ ਕਿਹ ਸੋਂ ਤਬਿ ਦੈਹੌਂ ਮਾਰੀ॥੯॥ਤੋਹਿ ਬਨੈ ਹੌਂ ਗੁਰੁ ਜਗ ਕੇਰਾ।ਚਹੁੰ ਦਿਸ਼ਿ ਤੇ ਧਨ ਮਿਲਹਿ ਘਨੇਰਾ।ਸੰਗਤਿ ਸਕਲ ਪਾਇੰ ਤਵ ਪੂਜਹਿ। ਸੁਤ ਜੁਤਿ ਰਹਨਿ ਦੇਉਂ ਨਹਿੰ ਦੂਜਹਿ॥੧੦॥ ਨਿਜ ਬਲ ਤਬਹਿ ਸਫਲਤਾ ਪਾਉਂ। ਤੁਵ ਰਿਪੁ ਸੁਤ ਜੁਤਿ ਜਬਿ ਮਰਵਾਉਂ। ਨਾਂਹਿ ਤ ਧਿਕ ਜੀਵਨ ਹੈ ਮੇਰਾ।ਦਿਯੋ ਸਖਾ ਕੋ ਸੁਖ ਨ ਬਡੇਰਾ॥੧੧॥ਗਹਿਨ ਤਿਸੈ ਪੂਰਬ ਅਭਿਲਾਖਾ।ਗਯੋ ਵਡਾਲੀ ਮਹਿੰ ਤਬਿ ਰਾਖਾ।ਨਾਂਹਿ ਤਕਰਤਿ ਕਾਜ ਤਬਿ ਸਾਰਾ। ਅਬਿ ਲੌ ਹੁਤੋ ਕਬੀ ਕਉ ਮਾਰਾ॥੧੨॥ਤੋਰੀ ਬਾਤ ਨ ਚੰਦੂ ਜਨਾਈ। ਰਿਪੁ ਮਾਰੇ ਤਬਿ ਦੇਉਂ ਮਿਲਾਈ। ਸ਼ਾਹੁ ਸੰਗ ਅਰੁ ਸਿਖ ਦਿਵਾਨ।ਬਨਿ ਜੈ ਹੈ ਤੁਵ ਬਾਤ ਮਹਾਨ'॥੧੩॥ਇਮ ਅਸਲਤ ਸੁਨਿ ਸਦਨ ਸਿਧਾਰਾ।ਸੁਲਹੀ ਸੁਪਤ ਨੋਨਿ ਸਾ ਮਝਾਰਾ।ਪ੍ਰਾਤ ਭਈ ਕਰਿ ਸੌਚ ਸ਼ਨਾਨਾ। ਦਿਵਸੁ ਚਰੇ ਤਿਸ ਨਿਕਟ ਪਧਾਨਾ॥੧੪॥ਬੈਠਿ ਗਯੋ ਤਹਿੰ ਸਹਿਜ ਸੁਭਾਇ । ਬਾਤ ਕਹਤਿ ਨਿਜ ਕੋ ਬਡਿਆਇ। 'ਸੁਨਹੁ ਸਖਾ ਉਪਕਾਰ ਤਿਹਾਰੋ। ਗ਼ਾਮ ਦਿਵਾਯਹੁ, ਬਸੋ ਮਝਾਰੋ॥੧੫॥ ਸੁਖ ਕੋ ਪਾਇ ਕਰਨੋ ਨਿਜ ਥਾਨਾ।

[1]ਪ੍ਰਾਹੁਣਚਾਰੀ।ਪ੍ਰੀਤੀ ਭੋਜਨ।[2]ਰਚਾਕੇ। [3]ਕੈਦ। [4]ਲੋਕਾਂ ਨੂੰ ਵੇਖ ਲਵਾਂਗਾ ਕਿ ਕੀ ਕਹਿੰਦੇ ਹਨ।

ਕੀਨਿ ਚਿਨਾਵਨਿ ਮਹਿਲ ਮਹਾਨਾ। ਬਡੇ ਜਤਨ ਤੇ ਲਗੇ ਪਚਾਵੈ। ਪਾਕ ਈਂਟਿਕਾ ਸਦਨ ਬਨਾਵੈ॥੧੬॥ਕ੍ਰਿਪਾ ਠਾਨਿ ਕਰਿ ਆਪਿ ਨਿਹਾਰੋ। ਮੋਹਿ ਅਨੰਦ ਕੋ ਅਪਨਿ ਬਿਚਾਰਹੁ। ਲੋਕ ਬਸਾਏ ਕ੍ਰਿਖੀ ਬਿਸਾਲਾ। ਆਇ ਪਿਦਾਇਸ਼ ਬਹੁ ਸਭਿ ਕਾਲਾ॥੧੭॥ ਫਿਰ ਕਰਿ ਦੇਖਹੁ ਚਢਹੁ ਤੁਰੰਗਾ। ਮੈਂ ਚਢਿ ਚਲੌਂ ਕਾਲਿ ਕੋ ਸੰਗਾ। ਆਜ ਪਿਖੋ ਮੰਦਰ ਅਰੁ ਆਵੈ। ਤੁਮਹੁ ਦਿਖਾਇ ਹਰਖ ਮੁਝ ਆਵੈ'॥੧੮॥ਇਮ ਸੁਨਿ ਸੁਲਹੀ ਆਨੰਦ ਧਾਰਾ।ਭਯੋ ਥਿਲੋਕਨਿ ਕੋ ਤਬਿ ਤਮਾਰਾ।ਪੁੱਤ੍ਰ ਸਖਾ ਸਗਰੇ ਸੰਗਿ ਚਾਲੇ।ਬਸਤ੍ਰ ਸ਼ਸਤ੍ਰ ਤਨ ਪਹਿਰਿ ਬਿਸਾਲੇ॥੧੯॥ਪ੍ਰਿਥੀਏ ਕੋ ਕਰ ਸੋਂ ਕਰ[1] ਗਹਜੋ।ਪ੍ਰਥਮ ਗ੍ਰਾਮ ਕੋ ਹੇਰਨਿ ਚਹਜੋ। ਸਨੈ ਸਨੈ ਅੰਤਰਿ ਚਲਿ ਗਏ। ਮੰਦਰ ਸਕਲ ਨਿਹਾਰਤਿ ਭਏ॥੨੦॥ਅਨਿਕ ਭਾਂਤਿ ਕੀ ਬਾਂਤਨਿ ਕਰਤੇ। ਇਤ ਉਤ ਪ੍ਰੇਰਤਿ ਹੇਰਤਿ ਫਿਰਤੇ। ਗ੍ਰਾਮ ਦਿਖਾਯੋ ਜਿਤਿਕ ਬਸਾਯੋ। ਤਹਿੰ ਤੇ ਪੁਨ ਬਾਹਰ ਨਿਕਸਾਯੋ॥੨੧॥ਚਲੇ ਪਚਾਵਨਿ ਕੀ ਦਿਸ਼ਿ[2] ਫੇਰਿ।ਦੀਖਤਿ ਲਗੇ ਜੁ ਊਚੇ ਢੇਰਿ। ਪ੍ਰਿਥੀਏ ਕੀ ਸਰਾਹ ਕੋ ਕਰਤਾ।–ਮੋ ਮਹਿੰ ਪ੍ਰੀਤ ਬਿਸਾਲ–ਬਿਚਰਿਤ॥੨੨॥ਜਬਿ-ਆਵੈ ਪਰ ਲਗੇ ਅਰੂਢਨਿ। ਨਿਕਟ ਮੀਚ ਆਈ ਤਿਨ ਮੂਢਨਿ।ਪ੍ਰਿਥੀਏਕੋ ਪਿਸ਼ਾਬ ਤਬਿ ਆਯੋ। ਤਮਾਗਨਿ ਲਗਜੋ ਰਹਜੋ ਪਿਛਵਾਯੋ ॥੨੩॥ ਸੁਲਹੀ ਨਿਜ ਸੰਗਨਿ ਸੋਂ ਕਹੈ। 'ਚਲਹੁ ਊਚੇਰੇ ਸਭਿ ਦਿਸ਼ਿ ਲਹੈਂ।ਖਰੇ ਹੋਇ ਚਹੁੰਦਿਸ਼ ਕੋ ਹੇਰੈਂ।ਪਹੁੰਚਹਿ ਦ੍ਰਿਸ਼ਟਿ ਦੂਰਿ ਅਰੁ ਨੇਰੈ'॥ ੨੪॥ਇਮ ਕਹਿ ਚਢਜੋ ਬੇਗ ਤੇ ਮਾਨੀ।ਨਹਿੰ ਨੀਕੈ ਥਲਿ ਪਿਖਿਅਗਵਾਨੀ। ਦੌਰਜੋ ਜਾਤਿ ਸੰਗ ਸਭਿ ਲੀਏ। ਏਕ ਸ੍ਵਾਸ ਚਢਿ ਹੈਂ ਹਠਿ ਕੀਏ ॥੨੫॥ ਹੋਨਿਹਾਰ ਨੇ ਮਤਿ ਬਿਚਲਾਈ। ਸਨੈ ਸਨੈ ਨਹਿੰ ਕੀਨਿ ਚਢਾਈ। ਸ਼੍ਰੀ ਅਰਜਨ ਜੀ ਸ਼ਬਦ ਬਨਾਯੋ। ਦੀਨੋ ਸ੍ਰਾਪ ਸਮੈ ਸੋ ਆਯੋ॥੨੬॥ਊਪਰ ਛਾਰ ਦਿਖਾਈ ਪਰੈ। ਤਰੈ ਤਿਸੀ ਕੇ ਪਾਵਕ ਜਰੈ। ਊਪਰ ਕਛੁਕ ਭਸਮ ਕਰਿ ਹੇਰਾ। ਤਰੈ ਪੋਲਿ ਧਸਿ ਜਾਨਿ[3] ਘਨੇਰਾ ॥੨੭॥ ਜਿਦਤਿ ਪਰਸਪਰ ਧਾਇ ਪਹੁਚੇ।ਚਢੇ ਪਚਾਵੇ ਚੋਟੀ ਊਚੇ। ਗੁਰੁ ਬਾਕ ਤੇ ਧਸਿ ਗਜੋ ਔਸੇ। ਪ੍ਰਾਨ ਹਾਨ ਤੇ ਬਚੇ ਨ ਜੈਸੇ॥੨੮॥ ਧਸਤਿ ਭਸਮ ਤੇ ਉਛਰਜੋ ਥਲ ਤੇ। ਨਿਕਸਜੋ ਗਯੋ, ਨਹੀਂ ਤਿਸ ਥਲ ਤੇ।ਬਹੁਰ ਗਿਰਜੋ ਤਿਸ ਹੀ ਮਹਿੰ ਜਾਏ।ਸਾਬੀ ਗਹਿਨ ਹੇਤੁ ਉਤਲਾਏ ॥੨੯॥ ਹਾਇ ਹਾਇ ਕਰ ਤੇ ਤਰਫ਼ਰਜੋ[4]। ਉਛਰਿ ਉਛਰਿ ਤਿਸ ਹੀ ਮਹਿੰ ਪਰਜੋ।ਹੁਤੋ ਹਾਥ ਮਹਿੰ ਖਰ ਗੋਡਾਸ। ਉਛਲਤਿ ਗਿਰਜੋ ਤਾਂਹਿ ਕੇ

[1] ਹੱਥ ਵਿੱਚ ਹੱਥ। [2] ਆਵਿਆਂ ਵੱਲ। [3] ਬੜਾ ਪੋਲ ਸੀ ਧਸ ਜਾਣ ਨੂੰ। [4] ਤੜਫਿਆ।

ਪਾਸ॥੩੦॥ਜਹਾਂ ਗਿਰੀ ਗ੍ਰੀਵਾ ਤਹਿੰ ਧਾਰਾ।ਤਤਛਿਨ ਧਰ ਤੇ ਸਿਰ ਕਟਿ ਛਾਰਾ।ਅਗਨਿ ਸਾਥ ਤਨ ਭੁਰਥਾ ਭਯੋ*। ਕਿਸ ਤੇ ਨਹੀਂ ਨਿਕਾਸਨੋ ਗਯੋ* ॥੩੧॥ ਉਤਲਾਵਤਿ ਨਰ ਥਸ ਨ ਥਸਾਵੈ[1]।ਨਿਕਟਿ ਨ ਹੋਤਿ ਇਤੇ ਉਤ ਜਾਵੈਂ। ਪਹੁੰਚਨੋ ਨਹੀਂ ਨਿਕਾਸਨ ਵਾਰੋ।ਦੂਰਿ ਹਟੇ ਕੁਛ ਚਲਨੋ ਨ ਚਾਰੋ॥ ੩੨॥ਆਪ ਜਲਨਿ ਤੇ ਗਾਤਿ ਬਚਾਵੈਂ। ਸੋ ਜਲਿ ਗਯੋ ਨ ਕੋ ਨਿਕਸਾਵੈ। ਰੋਦਤਿ ਊਚੇ ਕਰਤਿ ਪੁਕਾਰੂ। 'ਮਰਨੋ ਜਰਤਿ ਹਮਰੋ ਸਿਰਦਾਰੂ' ॥ ੩੩ ॥ ਪ੍ਰਿਥੀਆ ਸੁਨਿ ਦੌਰਤਿ ਚਢਿ ਗਯੋ।ਕਰਨੋ ਬਿਲੋਕਨਿ ਭੁਰਥਾ ਭਯੋ। ਬਡੇ ਜਤਨ ਤੇ ਤਬਿ ਨਿਕਸਾਵਾ। ਚਰਬੀ ਸੇਤ[2]ਦੇਹਿ ਦਰਸਾਵਾ॥੩੪॥ 'ਹਾਇ ਹਾਇ' ਕਹਿ ਪ੍ਰਿਥੀਆ ਰੋਯੋ।'ਕਾਰਨ ਕੌਨ ਅਚਾਨਕ ਹੋਯੋ'।ਮਿਹਰਵਾਨ ਕੇ ਸਹਤ ਪੁਕਾਰੈ। ਅੱਸ਼ੂ ਬਿਲੋਚਨ ਤੇ ਗਨ ਡਾਰੈ॥੩੫॥'ਮਰਨੋ ਕੁਮੌਤ' ਸੈਗਿ ਕੇ ਕਹੈਂ। 'ਯਾ ਖ਼ੁਦੋਇ ਦੋਜ਼ਕ ਇਹ ਲਹੈ। ਦਫਨ ਕਰਨਿ ਕੌ ਤੁਰਕ ਇਮਾਨ[3]।ਜਰਨੋ ਮਰਨੋ[4] ਦੁਖ ਲਹੈ ਮਹਾਨ'॥੩੬॥ ਬਹੁਰ ਦੁਸ਼ਾਲਾ ਤਿਸ ਪਰ ਡਾਲਾ।ਖਾਟ ਪਾਇ ਕਰਿ ਵਹਿਰਨਿਕਾਲਾ।ਕਬਰ ਖੋਦਕਰਿਤਹਿੰ ਦਫਨਾਯੋ। ਸਭਿ ਮਹਿੰ ਸ਼ੋਕ ਅਧਿਕ ਬਿਦਤਾਯੋ ॥੩੭॥ ਜਥਾ ਪੁੱਤ੍ਰ ਭ੍ਰਾਤਾ ਹਿਤਕਾਰੀ।ਮਰੇ ਹੋਤਿ ਸ਼ੋਕਤਿ ਦੁਖ ਭਾਰੀ।ਤਿਮ ਪ੍ਰਿਥੀਏ ਨੇ ਸੋਕ ਪਾਵਾ। ਚਿਤਵਹਿ-ਮੁਝ ਕਲੰਕ ਇਹ ਆਵਾ-॥ ੩੮ ॥ ਸੁਲਹੀ ਸੁਤ ਰੁਦਯੋਤਿ ਪੁਕਾਰਾ।'ਪ੍ਰਿਥੀਏ ਨੇ ਪਿਤ ਜਾਰਤਿ[5]ਮਾਰਾ।ਭਲੋ ਸਖਾਪਨਿ ਕੋ ਫਲਦੀਨਾ। ਮੈਂ ਅਬਿ ਚਹੌਂ ਤੋਹਿ ਸੈਗ ਕੀਨਾ[6]॥੩੯॥ਛਲ ਕਰਿ ਜਾਰਨੋ ਅਗਨਿ ਭਖਾਏ। ਛਾਦਿ ਛਾਰ[7] ਚਢਿਵਾਇ ਪਚਾਏ। ਮੈਂ ਕਜਾ ਤੋਹਿ ਕਪਟ ਨਹਿੰ ਜਾਨੋਂ। ਇਸ ਕੋ ਪਲਟਾ ਤਿਸ ਬਿਧਿ ਠਾਨੋਂ'॥੪੦॥ ਇੱਤਮਾਦਿਕ ਸੁਨਿ ਪ੍ਰਿਥੀਆ ਡਰਯੋ। ਚਹੈ ਰਿਦੈ ਤਿਸ ਹਰਖਨਿ ਕਰਨੋ। ਕਰ ਕੋ ਜੋਰਤਿ ਬਿਨੈ ਬਖਾਨੈ। 'ਤੁਝ ਤੇ ਅਧਿਕ ਹਿਤੂ ਹਮ ਮਾਨੈ ॥੪੧॥ ਹੋਨਿਹਾਰ ਕੋ ਲਖੈ ਨ ਕੋਈ। ਅਚਵਤਿ ਸੁਧਾ ਹਲਾਹਲ ਹੋਈ।ਪਾਲਿਯ ਧੇਨੁ ਦੂਧ ਕੇ ਲੈਬੇ। ਜਿਮ ਹੁਇ ਸ਼ੇਰ ਉਠੈ ਤਨ ਖੈਬੇ ॥੪੨॥ਕਹੌਂ ਕਹਾਂ ਕੁਛ ਬਾਤਿ ਨ ਕਹਿਬੇ। ਮੁਝ ਤਜਿ ਚਢਨੋ ਤੁਰਤਿ ਭਾ ਦਹਿਬੇ[8]।ਅਪਰ ਅਨੇਕ ਦੀਨਤਾ ਲਹਿ ਲਹਿ।ਸਮੁਝਾਵਤਿ ਬਹੁ ਭਾਂਤਿਨਿ ਕਹਿ ਕਹਿ॥੪੩॥ ਤਿਨ ਸੈਗਨਿ ਕੋ ਗਨ ਧਨ ਦੀਨੋ।

[1]ਵੱਸ ਨਹੀਂ ਚਲਦਾ। [2]ਚਿੱਟੀ। [3]ਤੁਰਕਾਂ ਦਾ ਧਰਮ ਹੈ। [4]ਸੜਕੇ ਜੋ ਮਰੇ। [5]ਸਾੜਕੇ। [6]ਵੈਰ [ਫਾ:, ਕੀਨਹ]। (ਅ) ਕੀਤਾ। [7]ਢਕ ਕੇ ਸਵਾਹ ਨਾਲ। [8]ਸੜ ਗਿਆ।

*ਕਈ ਨੁਸਖਿਆਂ ਵਿਚ ਇਹ ਦੋਵੇਂ ਤੁਕਾਂ ਨਹੀਂ ਹਨ। ਇਕ ਲਿਖਤੀ ਵਿਚ ਇਨ੍ਹਾਂ ਦੀ ਥਾਵੇਂ ਪਾਠ ਇਉਂ ਹੈ:-ਮਰਨੋ ਕੁਮੌਤ ਅਗਨਿ ਮਹਿ ਦਹਨੋ। ਪਰਮੇਸ਼ੁਰ ਗੁਰ ਬਚ ਨਿਬਹਯੋ।

ਨੀਠਿ ਨੀਠਿ ਪਰਚਾਵਨਿ ਕੀਨੋ। ਅਪਰ ਦੁਸ਼ਾਲੇ ਬਸਤ੍ਰ ਅਛੇਰੇ। ਬਾਜੀ ਚਪਲ ਜੁ ਮੋਲ ਬਡੇਰੇ॥੪੪॥ਦਰਬ ਸਮੇਤ ਬਿਨੈ ਬਹੁ ਕੀਨਿ।ਸੁਲਹੀ ਸੁਤ ਕੋ ਪ੍ਰਿਥੀਏ ਦੀਨਿ। ਕੋ ਦਿਨ ਰਹਿ ਕਰਿ ਦਿੱਲੀ ਗਯੋ। ਜਹਾਂਗੀਰ ਕੇ ਢਿਗ ਕਹਿ ਦਿਯੋ ॥੪੫॥ 'ਜਰਨੋ ਅਚਾਨਕ ਆਵੈ ਜਾਇ।ਹੋਨਿਹਾਰ ਨਹਿੰ ਮਿਟਹਿ ਕਦਾਇ'। ਪ੍ਰਿਥੀਆ ਰਹਨੋ ਬਿਸੂਰਤਿ ਭਾਰੋ। ਸ਼੍ਰੀ ਅਰਜਨ ਸ੍ਰਾਪਨੋ ਤਨ ਜਾਰੋ॥੪੬॥ਕੈਸੇ ਬਚਹਿ ਜੁ ਦੋਖੀ ਗੁਰੁ ਕੋ। ਕੌਨ ਬਚਾਇ,ਹਤਨੋ ਸੋ ਧੁਰਕੋ[1]। ਸ੍ਰਾਪ ਦਿਯੋ* ਗੁਰੁ ਸਬਦ ਬਨਾਇ। ਸੋ ਮੈਂ ਲਿਖਨੋ ਬਨਹਿ ਇਸ ਥਾਇੰ ॥ ੪੭ ॥ ਸ੍ਰੀ ਮੁਖ ਵਾਕ ॥ ਬਿਲਾਵਲੁ ਮਹਲਾ ੫ ॥

ਸੁਲਹੀ ਤੇ ਨਾਰਾਇਣ ਰਾਖੁ ॥ ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ† ॥੧॥ ਰਹਾਉ ॥ ਕਥਿ ਕੁਠਾਰੁ[2] ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥ ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ[3] ॥ ੧ ॥ ਪੁਤ੍ਰ ਮੀਤ ਧਨੁ ਕਿਛੁ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥ ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨਵਾਕੁ* ॥੨॥੧੮॥

ਦੋਹਰਾ॥ ਸ੍ਰੀ ਅਰਜਨ ਕੋ ਬੁਰਾ ਨਿਤ ਚਿਤਵਤਿ[4],ਚਿਤਵਤਿ ਮੀਚ[5]। ਬਸ ਨ ਬਸਾਯਹੁ ਮੂਢ ਕੋ ਪਰਨੋ ਸੁ ਦੋਜਕ ਬੀਚ†॥੪੮॥ਚੌਪਈ॥ਗੁਰ ਦੋਖੀ ਕੀ ਦੁਰਗਤਿ ਹੋਇ।ਹਿੰਦੂ ਕਿਧੌਂ ਤੁਰਕ ਹੈ ਕੋਇ। ਇੰਦ੍ ਆਦਿ ਗੁਰੁ ਦੋਖ ਨ ਤਿਸ਼ਟੈ[6]।ਦੁਖ ਸਜਾਇ ਲਹਿ ਪਦ ਤੇ ਭ੍ਰਿਸ਼ਟੈ ॥੪੯॥ ਖਿਮਾ ਨਿਧਾਨ ਗੁਰੁ ਨਹਿੰ ਰਿਸੈ। ਆਪਿ ਪ੍ਰਮੇਸ਼ੁਰ ਨਾਸਹਿ ਤਿਸੈ। ਹੁਇ ਦਰਗਾਹ ਬਿਖੈ ਮੁਖ ਕਾਰਾ। ਮਰਿ ਕੁਮੌਤ ਪਰਿ ਨਰਕ ਮਝਾਰਾ॥੫੦॥ ਸਭਿ ਪੁੰਨਨਿ ਕੋ ਹੋਇ ਬਿਨਾਸ਼ੀ। ਜਨਮਹਿ ਮਰਹਿ ਪਰਹਿ ਜਮ ਫਾਸੀ।ਇਮ ਸੁਲਹੀ ਗੁਰ ਦੋਖੀ ਮਰਨੋ। ਘੋਰ ਨਰਕ ਮਹਿੰ ਤਤਛਿਨ ਪਰਨੋ ॥ ੫੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸੁਲਹੀ ਨਸ਼ਟ' ਪ੍ਰਸੰਗ ਵਰਣਨੰ ਨਾਮ ਅਸਟ ਦਸਮੋ ਅੰਸੂ ॥ ੧੯ ॥

---

[1]ਧੁਰ ਦੇ ਮਾਰੇ ਹੋਏ ਨੂੰ। [2]ਕੁਹਾੜਾ। [3]ਧੱਕਾ ਦਿਤਾ। [4]ਵਿਚਾਰਦਾ ਸੀ। [5](ਪਰ ਉਸਨੂੰ) ਮੌਤ ਤੱਕ ਰਹੀ ਸੀ। [6]ਇੰਦ੍ ਆਦੀ ਵੀ ਗੁਰੂ ਜੀਦਾ ਦੋਖ (ਕਰਕੇ) ਇਸਥਤ ਨਹੀਂ ਰਹਿੰਦਾ।

*ਜਾਪਦਾ ਹੈ ਕਿ ਸੰਗਤ ਦੇ ਬਹੁਤ ਘਬਰਾ ਤੋਂ ਸਤਿਗੁਰਾਂ ਨੇ ਅਰੰਮ ਵਾਚਕੇ ਪਹਿਲੋਂ ਹੀ ਸਹਜ ਸੁਭਾਵ ਦਸ ਦਿੱਤਾ ਸੀ ਕਿ ਸੁਲਹੀ ਦੀ ਮੌਤ ਆਈ ਹੈ ਏਥੇ ਨਹੀਂ ਅੱਪੜੇਗਾ। ਜਦ ਮਰੇ ਦੀ ਖਬਰ ਆਈ ਤਾਂ ਇਹ ਸ਼ਬਦ ਉਚਾਰਿਆ, ਜਿਸ ਵਿਚ ਸਾਈਂ ਦਾ ਸ਼ੁਕ੍ਰੀਆ ਹੈ, ਤੇ ਸੁਲਹੀ ਦੀ ਮ੍ਰਿਤੂ ਦਾ ਹਾਲ ਹੈ। ਇਹ ਸ੍ਰਾਪ ਨਹੀਂ, ਜੋਸੇ ਕਵੀ ਜੀ ਆਪ ੫੦ ਅੰਕ ਵਿਚ ਉਪਰ ਦਸਦੇ ਹਨ, 'ਖਿਮਾ ਨਿਧਨ ਗੁਰੁ ਨਹਿੰ ਰਿਸੈ'। ਆਪ ਪ੍ਰਮੇਸ਼ੁਰ ਨਾਸਹਿ ਤਿਸੈ।

†ਮੁਸਲਮਾਨਾਂ ਵਿਚ ਸੜਨ ਦੀ ਮੌਤ ਨਾਪਾਕ ਮੌਤ ਹੈ। ਹਿੰਦੂਆਂ ਵਿਚ ਵੀ ਅਪਗਤ ਗਿਣਦੇਹਨ।

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਸਤਵੀਂ

[ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ - ਜਿਲਦ ੭]

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ ਜੀ

ਕ੍ਰਿਤ

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

[ਚਾਲੂ ਚਉਥੀ ਰਾਸਿ ਮੁੱਕੀ ਤੇ ਪੰਜਵੀਂ ਸਾਰੀ]

ਮੰਗਲਾਂ ਦੀ ਭਾਵਾਰਥ ਪ੍ਰਕਾਸ਼ਨੀ ਟੀਕਾ

ਅਤੇ ਸ਼ੇਸ਼

ਪ੍ਰਯਾਵਾਂ ਤੇ ਉੱਧਾਰਾਂ ਸਮੇਤ ।

ਸੰਪਾਦਿਤ:-

ਪਦਮ ਭੂਸ਼ਨ ਭਾਈ ਸਾਹਿਬ ਡਾਕਟਰ ਵੀਰ ਸਿੰਘ ਜੀ

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. VII (in Punjabi)

Kávi Churamani Bhai Santokh Singh
Editor : Bhai Vir Singh

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਸਤਵੀਂ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ ਜੀ

ਸੰਪਾਦਕ : ਭਾਈ ਵੀਰ ਸਿੰਘ

© ਭਾਸ਼ਾ ਵਿਭਾਗ, ਪੰਜਾਬ
ਪਹਿਲੀ ਐਡੀਸ਼ਨ : 1990
ਦੂਜੀ ਐਡੀਸ਼ਨ : 2011
ਕਾਪੀਆਂ : 5000
ਕੀਮਤ : 218/- ਰੁਪਏ

1120 – ਹ.ਪ੍ਰ. – 1576

ਪ੍ਰਕਾਸ਼ਕ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ
ਛਾਪਕ : ਚੇਤਨਾ ਪ੍ਰਿੰਟਿੰਗ ਪ੍ਰੈਸ, ਸ਼ਾਪ ਨੰ: 107, ਬਡਹੇੜੀ, ਸੈਕਟਰ 41-ਡੀ, ਚੰਡੀਗੜ੍ਹ
ਚਾਰੀ : ਕੰਟਰੋਲਰ, ਛਪਾਈ ਤੇ ਸਟੇਸ ਨਰੀ ਵਿਭਾਗ, ਪੰਜਾਬ

ਸੂਚੀ ਪੱਤ੍ਰ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ ਜਿਲਦ ੭

ਪ੍ਰਸੰਗ	ਅੰਸੂ	ਪੰਨਾ
ਰਾਸ਼ਿ ਚੌਥੀ—ਜਾਰੀ		
ਚੰਦੂ ਦੀ ਪ੍ਰਿਥੀਏ ਨੂੰ ਚਿੱਠੀ।	੧੯	੨੩੦੧
ਚੰਦੂ ਨਾਲ ਪ੍ਰਿਥੀਏ ਦਾ ਮੇਲ।	੨੦	੨੩੦੪
ਗੁਰੂ ਜੀ ਗੋਇੰਦਵਾਲ ਗਏ।	੨੧	੨੩੦੮
ਮਹਾਂ ਦੇਵ ਜੀ ਪ੍ਰਲੋਕ ਗਮਨ।	੨੨	੨੩੯੨
ਸ਼੍ਰੀ ਗੁਰੂ ਜੀ ਦੇ ਗੁਣ।	੨੩	੨੩੧੭
ਜਹਾਂਗੀਰ ਕਸ਼ਮੀਰ ਨੂੰ।	੨੪	੨੩੨੦
ਸੁਲਖੀ ਦਾ ਨਾਸ਼।	੨੫	੨੩੨੬
ਪ੍ਰਿਥੀਆ ਪ੍ਰਲੋਕ ਗਮਨ।	੨੬	੨੩੩੦
ਸ਼ੋਕ। ਚੰਦੂ। ਜਹਾਂਗੀਰ।	੨੭	੨੩੩੫
ਸ਼੍ਰੀ ਚੰਦ ਜੀ ਨੇ ਭੇਟਾ ਮੰਗੀ।	੨੮	੨੩੩੯
ਖੁਸਰੋ ਆਗਮਨ।	੨੯	੨੩੪੨
ਸ਼੍ਰੀ ਹਰਿਗੋਵਿੰਦ ਪ੍ਰਤਿ ਉਪਦੇਸ਼।	੩੦	੨੩੪੬
ਸ਼੍ਰੀ ਗੁਰ ਅਰਜਨ ਲਾਹੌਰ ਆਏ	੩੧	੨੩੫੦
ਭਾਈ ਸੱਧੂ ਤੇ ਅਰਥ ਮਲ ਮੇਲ	੩੨	੨੩੫੩
ਚੰਦੂ ਦੇ ਘਰ ਪੁੱਜੇ।	੩੩	੨੩੫੬
ਚੰਦੂ ਦੇ ਘਰ ਕਸ਼ਟ।	੩੪	੨੩੬੧
ਕਸ਼ਟ। ਚੰਦੂ ਦੀ ਨ੍ਹੰਹ।	੩੫	੨੩੬੫
ਕਸ਼ਟ। ਚੰਦੂ ਦੀ ਨ੍ਹੰਹ।	੩੬	੨੩੭੦
ਸੱਚ ਖੰਡ ਗਮਨ।	੩੭	੨੩੭੨
ਸੱਚਖੰਡ ਗਮਨ।	੩੮	੨੩੮੫
ਪੰਜੇ ਸਿੱਖ ਸ਼੍ਰੀ ਅੰਮ੍ਰਿਤਸਰ ਆਏ	੩੯	੨੩੮੯
ਸ਼੍ਰੀ ਹਰਿਗੋਵਿੰਦ ਜੀ ਪ੍ਰਣ ਕੀਤ	੪੦	੨੩੯੩
ਦਸਤਾਰ ਬੰਦੀ।	੪੧	੨੩੯੭
ਅਕਾਲ ਬੁੰਗਾ ਰਚਿਆ।	੪੨	੨੪੦੨
ਤਖਤ ਤੇ ਬਿਰਾਜਣਾ।	੪੩	੨੪੦੭
ਢੀਰ ਰਸੀ ਰੂਪਕ।	੪੪	੨੪੧੦
ਉਤਸਾਹ ਬਖਸ਼ਿਸ਼ ਆਦਿ ਚੋਜ	੪੫	੨੪੧੫
ਚੰਦੂ ਨੇ ਫਿਰ ਦੂਤ ਭੇਜੇ।	੪੬	੨੪੧੯

ਪ੍ਰਸੰਗ	ਅੰਸੂ	ਪੰਨਾ
ਦੂਤ ਵਾਪਸ ਦਿੱਲੀ ਆਏ।	੪੭	੨੪੨੪
ਜਹਾਂਗੀਰ ਪਾਸ ਚੁਗਲੀ।	੪੮	੨੪੨੭
ਜਹਾਂਗੀਰ ਦਾ ਸੱਦਾ।	੪੯	੨੪੩੨
ਦਿੱਲੀ ਜਾਣ ਦੀ ਤਿਆਰੀ।	੫੦	੨੪੩੬
ਦੋ ਕੋਹਾਂ ਤੇ ਡੇਰਾ।	੫੧	੨੪੪੦
ਗੁਰੂ ਜੀ ਦਿੱਲੀ ਪੁੱਜੇ।	੫੨	੨੪੪੪
ਮਜਨੂੰ ਟਿੱਲੇ ਸੰਤ ਨੂੰ ਉਪਦੇਸ਼	੫੩	੨੪੪੮
ਜਹਾਂਗੀਰ ਨਾਲ ਮੇਲ।	੫੪	੨੪੫੨
ਜਹਾਂਗੀਰ ਨਾਲ ਸ਼ੇਰ ਸ਼ਿਕਾਰ।	੫੫	੨੪੫੭
ਦਿੱਲੀਓਂ ਕੂਚ।	੫੬	੨੪੬੨
"ਸੱਚਾ ਪਾਤਸ਼ਾਹ"। ਘਾਹੀ।	੫੭	੨੪੬੫
ਸ਼ਾਹ ਨੂੰ ਨਜੂਮੀ ਨੇ ਭਰਮਾਯਾ।	੫੮	੨੪੬੯
ਗੁਆਲੀਅਰ ਪ੍ਰਵੇਸ਼।	੫੯	੨੪੭੩
ਪ੍ਰੇਮੀ ਸਿੱਖਾਂ ਦੀ ਸਲਾਹ।	੬੦	੨੪੭੭
ਸ਼ਾਹ ਨੂੰ ਸ਼ੇਰਾਂ ਨੇ ਡਰਾਯਾ।	੬੧	੨੪੮੧
ਭਾਈ ਜੇਠੇ ਜੀ ਨੂੰ ਉਪਦੇਸ਼।	੬੨	੨੪੮੬
ਵਜ਼ੀਰ ਖਾਂ ਲੈਣ ਆਇਆ।	੬੩	੨੪੯੦
ਮੀਆਂਮੀਰ ਤੇ ਜਹਾਂਗੀਰ ਮੇਲ।	੬੪	੨੪੯੪
ਵਜ਼ੀਰ ਖਾਂ ਵਾਪਸ ਮੁੜਿਆ।	੬੫	੨੪੯੮
ਬੰਦੀ ਛੋੜ ਜੀ ਦਿੱਲੀ ਆਏ।	੬੬	੨੫੦੧
ਰਾਸ਼ਿ ਪੰਜਵੀਂ		
ਮੰਗਲ। ਦਿੱਲੀ ਸ਼ਾਹ ਪਾਸ।	੧	੨੫੦੬
ਚੰਦੂ ਤੋਂ ਮਾਲਾ ਸ਼ਾਹ ਨੇ ਮੰਗੀ।	੨	੨੫੧੭
ਦੋਖੀ ਚੰਦੂ ਗੁਰੂ ਜੀ ਦੇ ਹਵਾਲੇ	੩	੨੫੨੧
ਸੁਖ ਸਾਂਦ ਦੀ ਸੋ ਸੁਧਾਸਰ ਭੇਜੀ।	੪	੨੫੨੭
ਮਜਨੂੰ ਦੀ ਵਿੱਥਜਾ।	੫	੨੫੩੦
ਬੇਗਮਾਂ ਦਾ ਆਉਣਾ।	੬	੨੫੩੪
ਬੇਗਮਾਂ ਦਾ ਆਉਣਾ।	੭	੨੫੩੮
ਗੁਰੂ ਜੀ ਸ਼੍ਰੀ ਅੰਮ੍ਰਿਤਸਰ ਆਏ।	੮	੨੫੪੨

ਪ੍ਰਸੰਗ	ਅੰਸੂ	ਪੰਨਾ
ਸ੍ਰੀ ਅੰਮ੍ਰਿਤਸਰ ਵਿਰਾਜਮਾਨ ।	੯	੨੫੪੬
ਗੁਰੂ ਜੀ ਲਾਹੌਰ ਆਏ ।	੧੦	੨੫੪੯
ਚੰਦੂ ਦੀ ਮੌਤ ।	੧੧	੨੫੫੩
ਚੰਦੂ ਸੁਤ ਤੇ ਮਿਹਰਵਾਨ ਮੇਲ ।	੧੨	੨੫੫੬
ਮਿਹਰਵਾਨ ਨੂੰ ਸਮਝਾਉਣਾ	੧੩	੨੫੬੦
ਮਿਹਰਵਾਨ ਨੂੰ ਮਨਾਉਣਾ ।	੧੪	੨੫੬੩
ਸ਼ਾਹ ਨੈ ਸਿੱਖ ਤੋਂ ਘੋੜਾ ਖੋਹਿਆ	੧੫	੨੫੬੭
ਬੀਮਾਰ ਘੋੜਾ ਕਾਜ਼ੀ ਤੋਂ ਲਿਆ	੧੬	੨੫੭੧
ਕਾਜ਼ੀ ਦਾ ਝਗੜਨਾ ।	੧੭	੨੫੭੫
ਕਾਜ਼ੀ ਤੇ ਕਉਲਾਂ ।	੧੮	੨੫੭੯
ਕਉਲਾਂ ਦੀ ਪ੍ਰਾਰਥਨਾ ।	੧੯	੨੫੮੩
ਗੁਰੂ ਜੀ ਤੇ ਮੀਆਂਮੀਰ ਮੇਲ ।	੨੦	੨੫੮੭
ਕਉਲਾਂ ਗੁਰੂ ਸ਼ਰਨ ਆਈ ।	੨੧	੨੫੯੧
ਸ੍ਰੀ ਅੰਮ੍ਰਿਤਸਰ ਆਏ ।	੨੨	੨੫੯੪
ਕਾਜ਼ੀ ਅੰਮ੍ਰਿਤਸਰ ਆਇਆ ।	੨੩	੨੫੯੮
ਕਾਜ਼ੀ ਵਾਪਸ ਲਾਹੌਰ ਗਿਆ ।	੨੪	੨੬੦੧
ਸ਼ਾਹ ਅੱਗੇ ਫਰਿਆਦ ।	੨੫	੨੬੦੫
ਦੂਸਰੇ ਵਿਆਹ ਦੀ ਤਿਆਰੀ ।	੨੬	੨੬੦੯
ਬਰਾਤ ।	੨੭	੨੬੧੨
ਸ੍ਰੀ ਨਾਨਕ ਮਤੇ ਦਾ ਹਾਲ ।	੨੮	੨੬੧੭
ਭੋਲੀ ਭਾ: ਸਾਈਂਦਾਸ ਰਾਮੇ ਪ੍ਰੇਮ	੨੯	੨੬੨੨
ਮਾਤਾ ਗੰਗਾ ਜੀ ਭਰੋਲੀ ਪੁੱਜੇ ।	੩੦	੨੬੨੫
ਸ੍ਰੀ ਨਾਨਕ ਮਤੇ ਨੂੰ । ਪਠਾਣ ।	੩੧	੨੬੨੯
ਪੈਂਦੇ ਖਾਂ ਨੌਕਰ ਰੱਖਿਆ ।	੩੨	੨੬੩੩
ਗੁਰੂ ਜੀ ਸ੍ਰੀ ਨਾਨਕ ਮਤੇ ਪੁਜੇ ।	੩੩	੨੬੩੭
ਸਿੱਧਾਂ ਨੂੰ ਨਿਰੁੱਤਰ ਕੀਤਾ ।	੩੪	੨੬੪੧
ਵਾਪਸ ਮੁੜੇ । ਬਨੇਸਰ, ਭਰੋਲੀ	੩੫	੨੬੪੫
ਭਰੋਲੀ ਨਿਵਾਸ ।	੩੬	੨੬੪੯
ਸ੍ਰੀ ਬਾਬਾ ਗੁਰਦਿੱਤਾ ਜਨਮ ।	੩੭	੨੬੫੨
ਬਾਬਾ ਬੁੱਢਾ ਜੀ ਨੇ ਚੌਂਕੀ ਤੋਰੀ	੩੮	੨੬੫੭
ਸ੍ਰੀ ਅੰਮ੍ਰਿਤਸਰ ਆਉਣਾ ।	੩੯	੨੬੬੧
ਕਉਲਾਂ । ਪੈਂਦੇ ਖਾਂ ।	੪੦	੨੬੬੫
ਸਿੱਖਾਂ ਦੇ ਪ੍ਰਸੰਗ । ਚਰਚਾ, ਵੇਦਾਂਤ, ਕੜਾਹ ਪ੍ਰਸ਼ਾਦ ।	੪੧	੨੬੬੯
ਵਕਤਾ ਸ਼ੋਤਾ ੧੪ ਗੁਣ ।	੪੨	੨੬੭੩
ਸਿੱਖਾਂ ਪ੍ਰਤਿ ਉਪਦੇਸ਼ ।	੪੩	੨੬੭੯
,, ,, ,,	੪੪	੨੬੮੩
,, ,, ,,	੪੫	੨੬੮੮
,, ,, ,,	੪੬	੨੬੯੧
ਮਾਈ ਭਾਗਭਰੀ ਦਾ ਪ੍ਰੇਮ ।	੪੭	੨੬੯੬
ਗੁਰੂ ਜੀ ਸ੍ਰੀ ਨਗਰ ਪੁੱਜੇ ।	੪੮	੨੭੦੬
ਮਾਈ ਨਿਹਾਲ ।	੪੯	੨੭੦੫
ਕੱਟੂ । ਸੇਵਾ ਦਾਸ ਨੂੰ ਬਖਸ਼ਿਸ਼ ।	੫੦	੨੭੦੮
ਵਾਪਸ ਮੁੜੇ ਤਲਵੰਡੀ ।	੫੧	੨੭੧੨
ਗੁਰੂ ਜੀ ਦੀ ਤੀਸਰੀ ਸਗਾਈ ।	੫੨	੨੭੧੭
ਤੀਸਰਾ ਵਿਵਾਹ ।	੫੩	੨੭੨੦
ਬੀਬੀ ਵੀਰੋ, ਸੂਰਜ ਮਲ ਤੇ ਅਣੀ ਰਾਇ ਜਨਮ ।	੫੪	੨੭੨੪
ਸਗਾਈ ਬਾਬਾ ਗੁਰਦਿੱਤਾ ।	੫੫	੨੭੨੮
ਸਗਾਈ ਬੀਬੀ ਵੀਰੋ, ਅਟਲ ਰਾਇ ਜਨਮ ।	੫੬	੨੭੩੧
ਕਉਲਾਂ ।	੫੭	੨੭੩੫
ਕਉਲਸਰ ।	੫੮	੨੭੩੯
ਸ੍ਰੀ ਗੁਰਦਿੱਤਾ ਵਿਆਹ ।	੫੯	੨੭੪੨
ਬਰਾਤ ।	੬੦	੨੭੪੭
ਭਾਈ ਮਿਹਰਾ ਬਕਾਲੇ ਵਾਲਾ	੬੧	੨੭੫੧
ਮਾਤਾ ਗੰਗਾ ਪ੍ਰਲੋਕ ਗਮਨ ।	੬੨	੨੭੫੫
ਸ੍ਰੀ ਤੇਗ ਬਹਾਦਰ ਜੀ ਅਵਤਾਰ ।	੬੩	੨੮੫੬
ਬੀ: ਵੀਰੋ ਦੇ ਵਜਾਹ ਦੀ ਤਜਾਰੀ	੬੪	੨੭੬੩
ਸਿੱਖਾਂ ਵਿਚ ਵਿਚਾਰ ।	੬੫	੨੭੬੭
ਬਿਬੇਕਸਰ ਸਿਰਜਨ ।	੬੬	੨੭੭੨

੧੯. [ਚੰਦੂ ਦੀ ਪ੍ਰਿਥੀਏ ਨੂੰ ਚਿੱਠੀ]।

ਦੋਹਰਾ ॥ ਪਹੁੰਚੀ ਕੋਤਿਕ ਦਨੋਸ ਮਹਿੰ ਸੁਧਿ ਸਤਿਗੁਰੁ ਕੇ ਪਾਸ। ਮਿਲਿ ਸੰਗਤਿ ਉਤਸਵ ਕੀਯੋ ਦੁਸ਼ਟ ਮਹਾਂ ਲਖਿਨਾਸ਼॥੧॥ਪੰਚਾਂਮ੍ਰਿਤ ਕਰਿਵਾਇ ਘਨੇਰਾ।ਸਤਿਗੁਰ ਕੋ ਜਸ ਕਰਹਿੰ ਉਚੇਰਾ।ਬਾਰਿ ਬਾਰਿ ਸੋ ਸ਼ਬਦ ਪਠੰਤਿ। ਜਿਸ ਤੇ ਸੁਲਹੀ ਮਰਨੋ ਦੁਖੰਤਿ॥੨॥ਧੀਰਜ ਧਾਰਿ ਭਰੋਸਾ ਕਰਿਹੀ। ਲਘੁ ਬਿਸਾਲ ਕਹਿ ਸ਼੍ਰੀਗੁਰੁ ਪੁਰਿਹੀ[1]। 'ਬਡੋ ਦੁਸ਼ਟ ਕੋ ਭਯੋ ਬਿਨਾਸ਼ਿ। ਹੁਇ ਨਿਚਿੰਤ ਭੋਗਹੁ ਸੁਖ ਰਾਸਿ॥੩॥ ਧੰਨ ਧੰਨ ਸ਼੍ਰੀ ਅਰਜਨ ਗੁਰੂ। ਬਾਕ ਸਿੱਖ ਜਿਨਕੇ ਰਿਪੁ ਰੁਰੂ[2]। ਬ੍ਰਹਮ ਅਸਤ੍ਰ ਸਮ ਜਥਾ ਕਹੰਤੇ[3]। ਕੋਟਿ ਜਤਨ ਤੇ ਬਚਹਿ ਨ, ਹੰਤੇ' ॥੪॥ ਜਬਿ ਤੇ ਸੁਲਹੀ ਜਰ ਮਰਿ ਗਯੋ।ਚਿੰਤੋਦਿਧ ਮਹਿੰ ਪ੍ਰਿਥੀਆ ਭਯੋ।ਗਟੀ ਅਨੇਕ ਉਤਾਰ ਚਢਾਵਹਿ।ਨਿਸ ਬਾਸੁਰ ਝੁਰਤਿ ਦੁਖ ਪਾਵਹਿ॥੫॥–ਹੁਤੋ ਅਲੰਬ ਸੈਲਸਮ[4] ਮੋਰਾ। ਭਾਵੀ ਬੱਜ੍ਰ[5] ਅਚਾਨਕ ਛੋਰਾ। ਜਿਸ ਨੇ ਮੋਰੋ ਮਾਨ ਬਧਾਯੋ। ਗ੍ਰਾਮ ਸ਼ਾਹੁ ਤੇ ਕਹਿ ਦਿਲਵਾਯੋ॥੬॥ ਸਦਾ ਚਹਤਿ ਰਹਿ ਕਰਿਬੇ ਆਛੋ[6]।ਮੈਂ ਤਿਸ ਤੇ ਨਿਤ ਨਿਜ ਹਿਤ ਬਾਂਛੋ[7]। ਜਿਸ ਅਲੰਬ ਹੌਂ ਸਦਾ ਸੁਖਾਰੋ।ਕਰਤਿ ਪ੍ਰਤੀਖਨ ਅਨੁਜ ਸੰਘਾਰੋਂ॥੭॥ਸ਼ਾਹੁ ਸਭਾ ਸਭਿ ਅਪਨੀ ਜਾਨਤਿ।ਇਸ ਬੈਠੇ ਪਿਖਿ ਬੁਰਾ ਨ ਠਾਨਤਿ[8]।ਸ਼ੱਤ੍ਰੁ ਕੇ ਘਰ ਸ਼ਾਦੀ ਹੋਵੈ। ਮੁਝ ਤੇ ਅਬਹਿ ਤ੍ਰਾਸ ਕੋ ਖੋਵੈ॥੮॥ਅਪਨੀ ਅਜ਼ਮਤਿੰ ਨਰਨ ਜਨਾਵੈ। ਕਹਿ ਕਹਿ ਸੰਗਤਿ ਤੇ ਪੁਜਵਾਵੈ। ਤਿਸ ਕੋ ਸ਼ੁਭ ਲੈ ਗੁਰੁਤਾ ਗਾਦੀ।ਮਨ ਭਾਵਤਿ ਲਖਿ ਠਾਨਹਿ ਸ਼ਾਦੀ॥੯॥ਮਿਹਰਵਾਨ ਮਮ ਸੁਤ ਕਜ਼ਾ ਕਰੈ।ਹੋਰਿ ਸ਼ਰੀਕਨਿ ਕੋ ਦੁਖਭਰੈ।ਬਿਪਦਾਪਰੀ ਆਨਿ ਕਰਿ ਮੋਹੀ। ਅਬਿ ਮਮ ਕੌਨ ਆਸਰੋ ਹੋਹੀ॥੧੦॥ਨਹੀਂ ਸ਼ਰੀਰਨਿ ਕੋ ਬਿੱਸ੍ਵਾਸ। ਸੁਲਹੀ ਸਮ ਛਿਨ ਮਹਿੰ ਹੁਇ ਨਾਸ਼। ਮੁਝ ਪਾਛੇ ਸੁਤ ਹੋਇ ਇਕੇਲਾ। ਕਿਸ ਕੇ ਰਹੈ ਅਲੰਬ ਸੁਹੇਲਾ॥੧੧॥ਅਪਰ ਉਪਾਇ ਬਨਤਿਨਹਿੰ ਕੋਈ।ਇਕ ਚੰਦੂ ਅਰਜਨ ਰਿਪੁ ਹੋਈ।ਤਿਸ ਦਿਵਾਨ ਸੋਂ ਕੌਨ ਮਿਲਾਵੈ।ਕਹਿ ਗੁਰ[9],ਮੋਰੋ ਸੁਜਸੁ

---

[1]ਸ਼੍ਰੀ ਅੰਮ੍ਰਿਤਸਰ ਦਾ ਛੋਟਾ ਬੜਾ ਕਹਿੰਦਾ ਹੈ। [2]ਜਿਨ੍ਹਾਂ ਦੇ ਬਚਨ ਸ਼ੇਰ ਰੂਪ ਹਨ ਸ਼ੱਤ੍ਰੂ ਰੂਪ ਮ੍ਰਿਗਾਂ ਲਈ। [3]ਜਿਵੇਂ ਬ੍ਰਹਮ ਅਸਤ੍ਰ ਹੋਵੇ ਉਸਦੇ ਸਮਾਨ ਬਚਨ ਕਹਿੰਦੇ ਹਨ। [4]ਪਹਾੜ ਜੇਹਾ। [5]ਭਾਵੀ ਰੂਪ ਬੱਜਰ ਨੇ। [6]ਭਲਾ ਕਰਨਾ ਚਾਹੁੰਦਾ ਰਹਿੰਦਾ ਸੀ।[7]ਆਪਣਾ ਲਾਭ ਚਾਹੁੰਦਾ ਸਾਂ [8]ਇਸਨੂੰ ਬੈਠਾ ਵੇਖਿ ਮੇਰਾ ਕੋਈ ਬੁਰਾ ਨਹੀਂ ਸੀ ਕਰ ਸਕਦਾ। [9](ਮੈਨੂੰ) ਗੁਰੂ ਕਹਿਕੇ।

ਸੁਨਾਵੈ॥੧੨॥ ਜਿਸ ਤੇ ਅਦਬ ਸਾਥ ਮੁਹਿ ਮਿਲੈ। ਕਰੌਂ ਚਿਨਾਰੀ ਦਿੱਲੀ ਚਲੌ।ਤਿਸ ਕੋ ਲੈ ਅਲੇਬ ਮੈ ਰਹੌਂ। ਅਨੁਜ ਸੈਂਘਾਰਨਿ ਕੀ ਬਿਧਿ ਕਹੌਂ—॥ ੧੩॥ਇੱਤਮਾਦਿਕ ਨਿਤ ਗਟੀ ਗਿਨੰਤਾ।ਸਿਮਰਿ ਸਿਮਰਿਸੁਲਹੀਪਛੁਤੰਤਾ॥ —ਅਬਿ ਗਮਨਤਿ ਹੀ ਰਿਪੁ ਗਹਿ ਲੈਤੋਂ। ਕਰਿ ਕੈ ਕੈਦ ਮਾਰਿ ਪੁਨ ਦੇਤੋਂ ॥੧੪॥ਸੋ ਨਹਿੰ ਭਯੋ ਆਪ ਮਰਿ ਗਯੋ।ਭਾਵੀ ਆਇ ਅਚਾਨਕ ਹਯੋ[1]—।ਉਤ ਚੰਦੂ ਦੁਖੀਆ ਪਛੁਤਾਵੈ। ਦੇਖਹਿ ਸੁਤਾ ਬਦਨ ਮੁਰਝਾਵੈ ॥੧੫॥ ਇਤਨੈ ਮਹਿੰ ਸੁਧਿ ਕਿਸੇ ਸੁਨਾਈ। 'ਹਰਿ ਗੁਰਿੰਦ ਲਿਯ ਬਨਾਹ ਕਿਬਾਂਈ। ਦਰਬ ਬ੍ਰਿੰਦ ਖਰਚਨੋ ਤਿਹ ਸਮੋ।ਚਹੁੰ ਦਿਸ਼ਿ ਕੇ ਨਰ ਅਨਗਨ ਨਮੈਂ[2]।੧੬।ਸੁਨਤਿ ਮਨੋ ਕਿਨ ਬਰਛੀ ਮਾਰੀ। ਮੁਖ ਅਛਾਦ ਪੌਢਨੋ ਤਿਸ ਬਾਰੀ। ਚਿਤਵਤਿ —ਤਨਿਯਾ ਰਹੀ ਕੁਮਾਰੀ। ਜਾਤਿ ਬਿਖੈ ਪਤਿ ਗਈ ਹਮਾਰੀ ॥੧੭॥ ਨਾਤਾ ਹਟਨੋ ਨ ਲੈਹੈ ਕੋਈ*।ਮੁਸ਼ਕਲ ਆਨਿ ਮੋਹਿ ਕਹੁ ਹੋਈ । ਤਨੀਆ ਦੁਖ ਦੇਖਨਿ ਤੇ ਆਛੇ। ਪ੍ਰਾਨ ਹਾਨ ਅਪਨੇ ਕੋ ਬਾਂਛੌਂ॥੧੮॥ਧਿਕ ਜੀਵਨ ਮੇਰੋ ਜਗਮਾਂਹੀ।ਜਿਸ ਤਨੀਆ ਪਤਿ ਪ੍ਰਾਪਤਿ ਨਾਂਹੀ।ਨਾਤਾ ਫੇਰਨੋ ਰਹਨੋ ਸੁਖਾਰੋ। ਸੋ ਮੁਝ ਤੇ ਨਹਿੰ ਗਯੋ ਸੰਘਾਰੋ ॥੧੯॥ ਸ਼ਾਹੁ ਦਿਵਾਨ ਹੁਕਮ ਮਮ ਚਲੈ। ਲੋਕ ਹਜ਼ਾਰੋਂ ਮੋਕਹੁ ਮਿਲੈਂ । ਜਿਸ ਨੈ ਤ੍ਰਾਸ ਤਨਕ ਨਹੀਂ ਮਾਨਾ। ਮੈ ਨ ਤਿਦਾਰਕ ਤਿਸ ਸੌਂ ਠਾਨਾ[3]॥੨੦॥ ਪ੍ਰਿਥੀਆ ਭ੍ਰਾਤ ਬਡੇਰੋ ਅਹੈ।ਕੋਠੇ ਗ੍ਰਾਮ ਸੁਨਨੋ ਸੋ ਰਹੈ। ਲਿਖਨੋ ਪਟਾ ਮੈਂ, ਦੀਨੋ ਜਬੈ[4]। ਤਿਸ ਕੋ ਤ੍ਰਾਸਦ ਲਿਖਿ ਹੌਂ ਅਬੈਂ[5] ॥੨੧ ॥ ਅਨੁਜ ਆਪਨੇ ਕੋ ਸਮੁਝਾਵੈ । ਨਾਂਹਿ ਤ ਕੋਠਾ ਗ੍ਰਾਮ ਛਿਨਾਵੈਂ[6]।ਦੇਉਂ ਬਿਗਾਰ ਕਾਰ ਮੈਂ ਸਾਰੋ। ਸਹਤ ਕੁਟੰਬ ਗਹੌਂ ਦੁਖ ਭਾਰੋਂ[7]॥ ੨੨॥ ਨਿਰਭੈ ਕੀਨਿ ਅਨਾਦਰ ਮੋਰਾ । ਕਹਿ ਸ ਕਠੋਰ ਬਿੱਪ੍ਰ ਕੋ ਮੋਰਾ—। ਲਿਖੀ ਪੱਤ੍ਰਿਕਾ ਅਪਨੋ ਜੋਰਾ।'ਆਬ ਲਗਿ ਕਹੌਂ ਹਾਥ ਮੈ ਜੋਰਾ[8]॥੨੩॥ਨਾਤਾ ਮੋਰ ਸੁਤਾ ਨਹਿੰ ਮੋਰਿ[9]।ਯਾਂ ਤੇ ਕਹੌਂ ਨਿਹੋਰ ਨਿਹੋਰ[10]।ਅਬਿਲਗਿ ਮੈਂ ਕੁਛ ਨਹਿੰ ਨ ਬਿਗਾਰਾ।ਹੋਵੈ ਗੋ ਸਨਬੰਧ ਬਿਚਾਰਾ[11]॥੨੪॥ਇੱਤਮਾਦਿਕ ਲਿਖਿ ਕਰਿ ਪਠਿ ਪਾਤੀ। ਨਿਸ ਦਿਨ ਦੁਖ ਤੇ ਸੁਲਗਤਿ ਛਾਤੀ। ਚਲਿ ਦਿੱਲੀ

[1]ਨਾਸ਼ ਕੀਤਾ। [2]ਨਮਸਕਾਰ ਕਰਦੇ ਹਨ। [3]ਤਿਸਦਾ ਪ੍ਰਬੰਧ ਨਾ ਕੀਤਾ, [ਅ:,ਤਦਾਰਕ]। [4]ਜਦ (ਪਾਤਸ਼ਾਹ ਨੇ ਗ੍ਰਾਮ) ਦਿੱਤਾ ਸੀ। [5]ਭ੍ਰਾਵ ਪ੍ਰਿਥੀਏ ਨੂੰ ਭੇ ਦੇ ਕੇ ਹੁਣ ਲਿਖਦਾ ਹਾਂ। [6]ਖੁਹਾ ਲਵੇਗਾ। [7]ਭਾਰੀ ਦੁੱਖ (ਦੇਕੇ)। [8]ਜੋੜਕੇ। [9]ਮੇਰੀ ਪੁੱਤ੍ਰੀ ਦਾ ਸਾਕ ਨਾ ਮੇਰੇ। [10]ਬੇਨਤੀ ਕਰਕੇ। [11](ਇਹ ਮੈਂ)ਵਿਚਾਰਿਆ ਹੈ।

*ਇਹ ਗਲ ਕੁਛ ਵਾਧੂ ਜੇਹੀ ਹੈ। ਮੰਗਾਂ ਛੁਟੀਆਂ ਹੋਰਥੇ ਮੰਗ ਹੋ ਜਾਂਦੀਆਂ ਹਨ।

ਤੋ ਤਬਿ ਹਲਕਾਰਾ ਆਯਹੁ ਕੋਠੇ ਗਰਾਮ ਮਝਾਰ॥੨੫॥ ਪ੍ਰਿਥੀਆ ਬੈਠਨੋ ਜਾਇ ਨਿਹਾਰਨੋ। ਹੁਤੋ ਪੱਤ੍ਰ ਤਿਸ ਆਗੇ ਡਾਰਨੋ। ਪਠਿ ਕੈ ਹਰਖ ਕਸ਼ਟ ਜੁਗ ਧਾਰੇ। ਪੁਨਹਿ ਬਾਕ ਭਾਖੇ ਹਲਕਾਰੇ॥੨੬॥[1]ਤੁਮ ਕਿਮ ਬੈਠਿ ਰਹੋ ਸੁਖ ਮਾਨੇ?।ਸ਼ਾਹੁ ਦਿਵਾਨ ਬੈਰਿ ਕੋ ਠਾਨੇ। ਨਹਿੰ ਅਪਨੋ ਤੁਮ ਜੀਵਨਿ ਚਾਹਾ। ਜਿਸਕੋ ਹੁਕਮ ਦੇਸ਼ ਕੋ ਮਾਹਾਂ॥੨੭॥ ਸੁਪਤੋ ਕਿਮ ਨਿਚਿੰਤ ਹਠਿ ਕਰਿ ਕੈ। ਝੋਰੀ ਮਹਿੰ ਬਿਖਧਰ[2] ਕੋ ਧਰਿ ਕੈ। ਅਬਿ ਲਗਿ ਲਖੇ ਸਬੰਧ ਬਨੈ ਹੈ। ਨਤੁ ਪਤਿਸ਼ਾਹੁ ਸੁਨਾਇ ਗਹੈ ਹੈ[3] ॥੨੮॥ ਕਿਸ ਕੇ ਬਲ ਅਲੰਬ ਕੋ ਲੀਏ। ਬੈਠੇ ਬਿਨਾ ਤ੍ਰਾਸ ਕਰਿ ਹੀਏ[4]। ਸੁਨਿ ਪ੍ਰਿਥੀਏ ਡਰੁ ਕੀਨਿ ਘਨੇਰਾ ।–ਬਿਗਰ ਨ ਜਾਇ ਅਨੁਜ ਸੰਗ ਮੇਰਾ[5]॥੨੯॥ਮੈਂ ਅਤਿ ਬੁਰਾ ਕੀਨਿ ਬਿਲਮਾਧੋ। ਅਪਨਿ ਦ੍ਵੈਸ਼ ਕੋ ਨਹੀਂ ਲਖਾਧੋ।ਭ੍ਰਾਤਾ ਜਾਨਿ ਗਹੈ ਜਬਿ ਆਈ।ਪਤਿਬਿਗਰੇ ਕਜਾ ਬਨਹਿ ਉਪਾਈ॥੩੦॥ਚੰਦੂ ਸੰਗ ਬੈਰ ਤਿਸ ਕੇਰਾ[6]। ਇਸ ਮਹਿੰ ਭਲਾ ਭਯੋ ਅਤਿ ਮੇਰਾ। ਤਊ ਜਨਾਏ ਬਿਨ ਨਿਜ ਦ੍ਵੈਖ। ਮੋ ਕਹੁ ਬੁਰਾ ਬਨਹਿ ਸੁ ਵਿਸ਼ੇਖ–॥੩੧॥ਇਮ ਬਿਚਾਰ ਚਾਰ[7] ਜੁ ਸਨਮਾਨਾ। ਦੀਨ[8] ਬਾਕ ਤਿਹ ਸਾਥ ਬਖਾਨਾ।[9]ਜਿਨ ਚੰਦੂ ਕੋ ਸੰਗ ਬਿਗਾਰੀ। ਸੋ ਤੋ ਮੋਰ ਸ਼ੱਤ੍ਰੁ ਹੈ ਭਾਰੀ॥ ੩੨॥ ਜੇ ਤਿਹ ਸੰਗ ਕਰਨਿ ਕੁਛ ਚਾਹੋ।ਬਨੋਂ ਸਹਾਇਕ ਸਦਾ ਉਮਾਹੋਂ। ਮੋਕਹੁ ਇਸ਼ਟ[10] ਹਤਨਿ ਤਿਸ ਕੇਰਾ।ਇਸ ਬਿਧਿ ਦੇਹੁ ਸੰਦੇਸਾ ਮੋਰਾ॥੩੩॥ ਜਿਸ ਦਿਨ ਗਹਹੁ ਕਿ ਮਾਰਹੁ ਤਾਂਹਿ। ਉਤਸਵ ਕਰੌਂ ਅਪਨਿ ਘਰ ਮਾਂਹਿ। ਮੈਂ ਚਾਹਤਿ ਹੌਂ ਨਿਤਪ੍ਰਤਿ ਮਾਰਾ ।ਨਹੀਂ ਪਰੈਤੁ ਚਲਹਿ ਮਮ ਚਾਰਾ॥੩੪॥ ਮੈਂ ਪਿਤ ਕੋ ਸੁਤ ਅਹੌਂ ਬਡੇਰਾ।ਸਭਿ ਤੇ ਲਘੁ ਸੋ ਲਖਹੁ ਖੁਟੇਰਾ।ਬਲ ਛਲ ਕਰਿ ਸਭਿ ਵਸਤੁ ਸੰਭਾਰੀ।ਬਨਿ ਬੈਠਨੋ ਆਪੇ ਅਧਿਕਾਰੀ ॥੩੫॥ਚਹੁੰ ਦਿਸ਼ ਕੇ ਨਰ ਦਰਬ ਚਢਾਵੈਂ।ਭਯੋ ਧਨੀ ਬਹੁ, ਉਰ ਗਰਬਾਵੈ। ਛੀਨ ਲੀਨਿ ਮੋਰੋ ਅਧਿਕਾਰਾ। ਪਿਤ ਪੁਰਿ ਤੇ ਕਹਿ ਵਹਿਰ ਨਿਕਾਰਾ॥੩੬॥ਤੁਮ ਸਮ ਨੇ ਮੁਹਿ ਸ਼ਾਹੁ ਮਿਲਾਵਾ। ਏਕ ਗ੍ਰਾਮ ਤਬਿ ਤਿਸ ਤੇ ਪਾਵਾ। ਸਾਥ ਗਰੀਬੀ ਕਰੌਂ ਗੁਜ਼ਾਰਾ।ਲਖਿ ਮੁਝ ਅਪਨੋ ਕੀਜਹਿ ਪਜ਼ਾਰਾ ॥੩੭॥ਹਮ ਤੋ ਤੁਮਰੇ ਨਿਤ ਅਨੁਸਾਰੇ।ਤਿਹ ਭ੍ਰਾਤਾ ਲਖਿ ਦਿਹੁ ਨ ਬਿਗਾਰੇ[11]। ਮਿਹਰਵਾਨਗੀ ਹਮ ਪਰ

[1]ਸਰਪ। [2]ਫੜਾ ਦੇਵੇਗਾ। [3]ਹਿਰਦੇ ਵਿੱਚ। [4]ਛੋਟੇ ਭਾਈ ਪਿੱਛੇ ਮੇਰੇ ਨਾਲ ਬੀ ਨਾ ਵਿਗੜ ਜਾਵੇ (ਚੰਦੂ)। [5]ਚੰਦੂ ਦਾ ਤਿਸ (ਗੁਰੂ ਅਰਜਨ ਜੀ) ਨਾਲ ਵੈਰ ਹੈ। [6]ਹਲਕਾਰੇ ਨੂੰ। [7]ਨਿੰਮ੍ਰਤਾ ਦੇ। [8]ਇਸ਼ਟ=ਵਾਂਛਤ, ਭਾਵ ਮੇਰੇ ਮਨ ਦੀ ਮੁਰਾਦ ਹੈ। [9]ਭਾਵ, ਉਸਦਾ ਭਿਰਾ ਸਮਝਕੇ ਮੇਰਾ ਨੁਕਸਾਨ ਨਾ ਕਰਨਾ।

ਕਰੀਏ।ਨਿਜ ਸ਼ੱਤ੍ਰੁ ਕੋ ਪਕਰਿ ਸੰਘਰੀਏ' ॥੩੯॥ਇੱਤਮਾਦਿਕ ਲਿਖਿ ਕੈ, ਹਲਕਾਰੇ। ਕੁਛੁਕ ਦਰਬ ਦੇ ਆਦਰ ਧਾਰੇ ।ਖਾਨ ਪਾਨ ਆਛੇ ਕਰਿਵਾਇ। ਗੁਰੂ ਦੈਸ਼ ਕੋ ਬਹੁ ਸਮੁਝਾਇ ॥੪੯॥ਚਾਰ' ਬਿਸਰਜਨ ਕਰਨੋ ਅਨੰਦੇ । ਜਾਨਨੋ–ਅਬਿਹੈ ਕਾਜਬਿਲੰਦੇ।ਜਥਾ ਅਚਾਨਕ ਸੁਲਹੀ ਮਰਨੋ।ਤਥਾਕਾਜ ਮਮ ਗੁਰੂ ਸੁਧਰਨੋ –॥੪੦॥ ਹਰਖ ਕਰਤਿ ਚਿਤਵਤਿ ਨਿਤ ਐਸੇ ।–ਚੰਦੂ ਬਿਗਰਿ ਗਹੈ ਗੁਰ ਜੈਸੇ–। ਦਿੱਲੀ ਬਰਨੋ ਜਾਇ ਹਲਕਾਰਾ। ਪਾਤੀ ਦੇਤਿ ਬ੍ਰਿਤਾਂਤ ਉਚਾਰਾ॥੪੧॥[੧]ਅਨੁਜ ਸਾਥ ਸੋ ਬੈਰ ਧਰੈਤਾ।ਪ੍ਰਾਨਹਾਨ ਲੌ ਜਤਨ ਕਰੈਤਾ।ਸੁਲਹੀ ਤੇ ਚਾਹਤਿ ਗਹਿਵਾਯੋ। ਸੋ ਮਰਿ ਕਰਿ ਜਮ ਧਾਮ ਸਿਧਾਯੋ ॥੪੨॥ਅਬਿ ਬਾਂਛਤਿ ਉਰ, ਹਤਹਿ ਦਿਵਾਨਾ ਮੋ ਸਮੀਪ ਬਹੁ ਬਾਰ ਬਖਾਨ। ਮੇਲਿ ਚਹਤਿ ਹੈ ਰਾਵਰਿ ਸੰਗ ।ਕਰਹਿ ਜਤਨ ਗਹਿਬੋ ਗੁਰ ਅੰਗ'॥੪੩॥ ਆਪ ਹਕਾਰੋ ਤੁਰਨ ਆਵੈ।ਅਨਿਕ ਭਾਂਤਿ ਕੀ ਘਾਤ ਬਤਾਵੈ।ਤੁਮਕੋ ਹੁਇ ਸੁਖੈਨ ਗਹਿ ਲੈਨੋ।ਚਹਹੁ ਸਜਾਇ ਕਰਹੁ ਤਬਿ ਦੈਨੋ ॥੪੪॥ਕੈ ਕੰਨਜਾਂ ਕੋ ਲੈਹੈ ਨਾਤਾ॥ਕੈ ਮਾਨਹਿ ਨਿਜ ਪ੍ਰਾਨਨਿਘਾਤਾ॥ਕਰਹੁ ਜਤਨ ਰਹਿ ਆਵਹਿ ਲਾਜਾ ।ਸੁਧਰਹਿ ਨੀਕੇ ਬਿਗਰਨੋ ਕਾਜਾ'॥੪੫॥ਸੁਨਿ ਕਰਿ ਚੰਦੂ ਹਰਖਤਿ ਹੋਵਾ–ਲੇਉਂ ਬੈਰ ਸਹਿਜੇ–ਤਬਿ ਜੋਵਾ–ਜੇ ਰਿਪੁ ਘਰ ਮਹਿੰ ਭੇਦ[੨]ਪਰੈਤਾ ਤੌ ਸੁਖੈਨਹੀਕਾਜ ਬਨੈਤ॥੪੬॥ਜਥਾ ਅੱਸ਼ੂ ਨਿਕਸਹਿੰ ਚਖਦ੍ਵਾਰੇ[੩]*ਅੰਤਰ ਦੁਖ ਲਖਿਯਤਿ ਬਿਧਿ ਸਾਰੇ। ਤਜੋ ਰਿਪੁ[੪] ਕੋ ਸਭਿ ਭੇਦ ਬਤਾਵੈ। ਭ੍ਰਾਤਾ ਛਟਿ ਕਰਿ ਜੇ ਮਿਲਿ ਜਾਵੈ[੫]॥੪੭॥ ਕਹਿਨ ਸ਼ਾਹੁ ਸੋਂ ਬਨੈ ਬਹਾਨੋ । ਭ੍ਰਾਤ ਪੁਕਾਰੂ[੬] ਦੁਖੀ ਮਹਾਨੋ ।ਯਾਂਤੇ ਅਬਿ ਬੁਲਾਇ ਕਰਿ ਤੁਰਨਾ ਕਰੋਂ ਮਨੋਰਥ ਅਪਨੋ ਪੂਰਨ–॥੪੮॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੋ 'ਪ੍ਰਿਥੀਏ ਸੋਂ ਚੰਦੂ ਪੰਚੈ ਬਰਨਨੰ ਨਾਮ ਦੁਤ ਬਿੰਸਤੀ ਅੰਸੁ ॥ ੧੯ ॥

੨੦. [ਚੰਦੂ ਨਾਲ ਪ੍ਰਿਥੀਏ ਦਾ ਮੇਲ]।

ਦੋਹਰਾ।ਲਿਖੀ ਪੱਤ੍ਰਿਕਾ ਤਬਿ ਭਲੇ ਅਪਨਿ ਜਨਾਯਹੁ ਪ੍ਯਾਰ। 'ਆਵਹੁਮੋਹਿ ਸਮੀਪ ਅਬਿ, ਦੈਸ਼ ਜਿ ਇਸੀ ਪ੍ਰਕਾਰ'॥੧॥ਚੌਪਈ।ਰਚੌਂ ਜਤਨ ਮਿਲਿ ਸੰਗ ਤੁਮਾਰੇ।ਗਹਿ ਲੈਹੌਂ ਤਤਛਿਨ ਤਿਸ ਮਾਰੇ। ਮੈਂ ਜਿ ਸਹਾਯਕ ਹੋਯਹੁ ਤੇਰਾ । ਬਨੈ ਕਾਜ,ਤਜਿ ਕਸ਼ਟ ਬਡੇਰਾ'॥੨॥ਇੱਤਮਾਦਿਕ ਲਿਖਿ ਚਾਰ' ਪਠਾਵਾ।

[੧]ਗੁਰੂ ਜੀ ਦਾ ਸਰੀਰ । [੨]ਫੁੱਟ, ਨਫਾਕ। [੩]ਜਿਵੇਂ ਅੱਖਾਂ ਰਸਤੇ ਅਥਰੂ (ਬਾਹਰ) ਨਿਕਲਨ (ਤਾਂ ਦਿਲ ਦਾ ਸਾਰਾ ਦੁਖ ਲਖ ਲਈਦਾ ਹੈ)।[੪]ਭਾਈ ਜੇ (ਗੁਰੂ ਅਰਜਨ ਨਾਲੋਂ) ਫਟ ਕਰਕੇ (ਸਾਡੇ ਨਾਲ) ਮਿਲ ਜਾਵੇ। [੫]ਫਰਿਆਦੀ ਹੈ। [੬]ਜੇ ਵੈਰ ਦਿਸੇਤਰਾਂ ਦਾ ਹੈ। [੭]ਦੂਤ, ਹਲਕਾਰਾ।

*ਕਵਿ ਜੀ ਦੀ ਆਲਾ ਦਿਮਾਗੀ ਦਾ ਇਕ ਨਮੂਨਾ ਹੈ।

'ਮਿਲਹੁ ਆਨਿ, ਕਹੁ, ਜਿਮ ਗਹਿ ਜਾਵਾ'[1]। ਪੰਥ ਉਲੰਘਤਿ ਕੋਠੇ ਆਯੋ। ਮਿਲਿ ਪ੍ਰਿਥੀਏ ਸੋਂ ਸਕਲ ਸੁਨਾਯੋ॥੩॥'ਭੁਵ ਦਿਸ਼ਿ ਤੇ ਮੈਂ ਬਹੁ ਸਮੁਝਾਯੋ। ਸੁਨਿ ਹਰਖਜੋ ਅਬਿ ਨਿਕਟਬੁਲਾਯੋ।ਮਿਲਹੁ,ਦੁਹਨਿ ਕੋ ਸੁਧਰੈਕਾਜੂ।ਉਠੋ ਚਰਨ ਧਰਿ ਮਗ ਮਹਿੰ ਆਜੂ ॥ ੪ ॥ ਨਹਿੰ ਬੂਝੋ ਪਾਂਧਾ[2] ਚਲਿ ਪਰੀਅਹਿ। ਅਪਨਿ ਮਨੋਰਥ ਪੂਰਨ ਕਰੀਅਹਿ'। ਸੁਨਿ ਪ੍ਰਿਥੀਏ ਨਹਿੰ ਬਿਲਮ ਲਗਾਈ। ਬੜਵਾ ਪਰ ਕਾਠੀ ਬੰਧਵਾਈ ॥੫॥ ਮਿਹਰਵਾਨ ਸੋਂ ਕਰਿ ਕਰਿ ਪਯਾਰੂ। ਛੋਰਜੋ ਕਰਿ ਚੌਕਸ ਪਰਵਾਰੂ। 'ਅਬਿ ਕੇ ਜਾਇ ਲੇਯ ਹੌਂ ਗਾਦੀ। ਸ਼ਾਹੁ ਦਿਵਾਨ ਭਯੋ ਬਹੁ ਬਾਦੀ[3]' ॥੬॥ ਕਹਿ ਇੱਤਯਾਦਿਕ ਕਰਮੋ ਸੰਗ। ਧੀਰਜ ਦੇ ਕਰਿ ਚਲਜੋ ਉਮੰਗ। ਚਲੈ ਦੂਰ ਮਗ ਬਾਸੁਰ ਸਾਰੇ[4]।ਨਿਸ ਮਹਿੰ ਬਸੈ ਕੁਕਰਮ ਚਿਤਾਰੇ ॥੭॥ ਬੋਰਨਿ ਦਿਨ ਮਹਿੰ ਦਿੱਲੀ ਗਯੋ। ਪ੍ਰਵਿਸ਼ਜੋ ਕਿਤ ਨਿਵੇਸ ਕਰਿ ਦਯੋ।ਪਠਜੋ ਦਾਸ ਤਬਿ ਚੰਦੂ ਪਾਸ।'ਆਯੋ ਮੈਂ ਉਰ ਧਰੋ ਹੁਲਾਸ' ॥੮॥ ਸੁਨਿ ਸੁਧ ਕੋ ਨਿਜ ਨਿਕਟ ਬੁਲਾਯੋ। ਜਾਇ ਦਾਸ ਨੇ ਤਬੈ ਸੁਨਾਯੋ। 'ਗਮਨਹੁ ਤੁਰਤ, ਕਾਜ ਬਨਿ ਆਯੋ'। ਸੁਨਿ ਪ੍ਰਿਥੀਆ ਮਨ ਮਹਿੰ ਹਰਖਾਯੋ ॥੯॥ ਸੂਖਮ ਬਹੁ ਪਾਲਨਿ ਕੋ ਜਾਮਾ[5]। ਪਹਿਰ ਪਾਗ ਬਾਂਧੀ ਅਭਿਰਾਮਾ।ਪੁਨ ਚੰਦੂਕੇ ਦੈਬੇ ਹੇਤ।ਜਿਮ ਸਿਰਪਾਉ ਗੁਰੂ ਸਿਖ ਦੇਤਿ॥੧੦॥ ਅਧਿਕ ਮੋਲ ਕੀ ਪਾਗ ਮੰਗਾਈ। ਜਰੀ ਛੋਰ ਦੈ ਬਹੁਤਿ ਲਗਾਈ[6]। ਤੈਸੇ ਲਿਯੋ ਦੁਕੂਲ[7]ਅਛੇਰਾ।ਤਿਸ ਹਿਤ ਖਰਚਜੋ ਮੋਲ ਬਡੇਰਾ ॥੧੧॥ ਦਾਸ ਪਾਸ ਤੇ ਸੋ ਉਚਵਾਏ।ਅਪਰ ਬਸਤੂ ਤੇ ਲੀਨਿਦੁਰਾਏ।ਕਛੁਕ ਸੰਗ ਨਰ ਪਹੁੰਚਜੋ ਜਾਈ। 'ਆਵਤਿ ਹੈ'ਸੁਧਿ ਅੱਗੂ ਪਠਾਈ॥੧੨॥ਖਰੋ ਭਯੋ ਚੰਦੂ ਜਬਿ ਹੇਰਾ। ਮਿਲੇ ਭੁਜਨਿ ਭਰਿ ਜੁਗ ਤਿਸ ਬੇਰਾ। ਪੁਨ ਬੈਠੇ ਇਕ ਆਸਨ ਦੋਊ। ਦੇਖਿ ਪਰਸਪਰਿ ਹਰਖਤਿ ਸੋਊ ॥ ੧੩ ॥ ਪ੍ਰਥਮ ਪ੍ਰਿੱਥੀਏ ਪ੍ਰਿਥਕ ਕਰਨਿ ਕੀ[8]। ਕਹੀ ਬਾਰਤਾ ਜਥਾ ਗੁਰਨਿ ਕੀ।'ਮੈਂ ਜੇਸ਼ਟ ਸੁਤ ਬੈਠੇ ਰਹਿਓ। ਬਲ ਛਲ ਤੇ ਗੁਰਤਾ ਪਦ ਲਹਿਓ ॥੧੪॥ ਹੁਤੇ ਨਾਨਕੇ ਗੋਇੰਦਵਾਲ।ਤਿਨ ਕੋ ਪੱਖੀ

---

[1]ਆਕੇ ਮਿਲ ਤੇ ਕਹੁ ਜਿਵੇਂ ਫੜਿਆ ਜਾਵੇ। [2]ਪਾਂਧਾ ਨਾ ਪੁੱਛ, ਭਾਵ ਦੇਰੀ ਨਾ ਕਰ। [3]ਵੈਰੀ (ਸ਼੍ਰੀ ਅਰਜਨ ਜੀ ਦਾ)। [4]ਰਸਤੇ ਵਿਚ ਦੂਰ (ਮੰਜ਼ਲ) ਤੱਕ ਚਲਦਾ ਹੈ। [5]ਬਹੁਤ ਪੱਲਿਆਂ ਵਾਲਾ ਬੀਕ ਜਾਮਾਂ। [6]ਦੋਹਾਂ ਪੱਲਿਆਂ ਤੇ ਜ਼ਰੀ ਬਹੁਤ ਲੱਗੀ ਹੋਈ। [7]ਦੁਪੱਟਾ। [8]ਪਹਿਲੋਂ ਪ੍ਰਿਥੀਏ ਨੇ (ਆਪਣੇ ਆਪ ਨੂੰ ਗੁਰਿਆਈ ਗੱਦੀ ਤੋਂ) ਅੱਡ ਕੀਤੇ ਜਾਣ ਦੀ।

ਕੀਨਿ ਬਿਸਾਲਖਿਕ ਭੱਲਾ ਭਹਿੰ ਤੇ[1]*ਗੁਰਦਾਸ।ਸੋ ਲੈ ਲੈ ਸੈਗਤਿ ਤਿਸ ਪਾਸਿ॥੧੫॥ਕਰੈ ਮਿਲਾਵਨਿ ਧਨ ਅਰਪਾਵੈਕਹਿ ਕਹਿ†ਮਹਿਮਾ ਅਧਿਕ ਬਧਾਵੈ।ਦੇਸ਼ ਬਿਦੇਸ਼ਨਿ ਮਹਿੰ ਪ੍ਰਗਟਾਯੋ। ਧਨੀ ਹੋਇ ਕਰਿ ਗਰਬ ਬਢਾਯੋ ॥੧੬॥ ਤੁਹਮਤਿ ਮੁਹਿ ਤੁਫਾਨ ਕੀ ਲਾਏ। ਪਿਤ ਪੁਰਿ ਬਸਤਿ ਹੁਤੇ ਨਿਕ-ਸਾਏ । ਸੁਲਹੀ ਹੁਤੋ ਸਹਾਇਕ ਮੇਰਾ । ਮਰਨੋ ਅਚਾਨਕ ਦੁਖਦ ਬਡੇਰਾ[2] ॥ ੧੭॥ ਅਬਿ ਅਲੰਬ ਮੈਂ ਗਹਨੋ ਤੁਹਾਰੋ। ਬਾਂਹ ਗਹੇ ਕੀ ਲਾਜ ਬਿਚਾਰੋ।ਸੁਤ ਜੁਤ ਹਤਹੁ ਕਿ ਕੈਦ ਕਰੀਜੈ।ਨਾਤਾ ਫੇਰਨਿ ਕੋ ਫਲ ਦੀਜੈ॥੧੮॥ਗੁਰਤਾ ਗਾਦੀ ਮੈਂ ਅਧਿਕਾਰੀ। ਮੋਹਿ ਦਿਵਾਵਹੁ ਕਰੁਨਾ ਧਾਰੀ[3] । ਸੁਨਿ ਚੰਦੂ ਨੈ ਧੀਰਜ ਦੀਨਿ।[4]ਅਬਿ ਨ ਚਿੰਤ ਕਰਿ ਚੀਤ ਮਲੀਨ[5]॥੧੯॥ ਮੇਰੇ ਸੈਗ ਬੈਰ ਨਹਿੰ ਬਾਧਾ[6] । ਚਾਹਤਿ ਨਿਜ ਪ੍ਰਾਨਨਿ ਕੋ ਬਾਧਾ[7]। ਸਕਲ ਬਿਨਾਸੋਂ ਤਿਸ ਹੰਕਾਰ॥ ਕਾਰਾਗ੍ਰਹਿ ਮਹਿੰ ਪਰੈ ਦੁਖਾਰ॥੨੦॥ਦਿਉਂ ਸਜਾਇ ਨਾਤਾ ਮਨ-ਵਾਉਂ।ਤੌ ਚੰਦੂ ਮੈਂ ਨਾਮ ਕਹਾਉਂ । ਕਰੌਂ ਦੀਨ ਦੁਖ ਤੇ ਸਭਿ ਭਾਂਤੀ। ਤਿਸ ਬਾਸੁਰ ਹੁਇ ਸੀਤਲ ਛਾਤੀ॥੨੧॥ਜਾਤਿ ਬਿਖੈ ਪਤਿ ਮੋਰ ਬਿਗਾਰੀ।ਦੁਹਿਤਾ ਸਾਕ ਹਟਨੋ ਦੁਖਭਾਰੀ । ਜਾਵਤਿ[8] ਲਵਪੁਰਿ ਕੋ ਨਹਿੰ ਜਾਵਤਿ। ਤਾਵਤਿ ਸੁਖ,ਮੈਂ ਸਾਚ ਬਤਾਵਤਿ॥੨੨॥ਅਬੈ ਸ਼ਾਹੁ ਕੋ ਦਿਉਂ ਉਪਦੇਸ਼। ਹੋਇ ਪ੍ਰਵੇਸ਼ ਸੁ ਮਾਝੇ ਦੇਸ਼। ਤਹਾਂ ਜਾਇ ਕਰਿ ਜਤਨ ਬਨਾਵੌਂ। ਕਰਿ ਛਰੇਬ ਕੋ ਨਿਕਟ ਬੁਲਾਵੌਂ ॥੨੩॥ ਏਕ ਬਾਰ ਨਿਜ ਘਰਿ ਮਹਿੰ ਬਾਰ[9] । ਦੈ ਦੈ ਹੌਂ ਪੁਨ ਬਾਰ ਕਿਵਾਰਿ[10]।ਜਥਾ ਬਜਾਧ ਕੋ ਜਾਰ ਪਸਾਰ[11]। ਕਰੈ ਫਸਾਵਨਿ ਬਿਹੰਗ ਉਦਾਰ ॥੨੪॥ ਤਿਸ ਪਾਛੈ ਗੁਰਤਾ ਬਰ ਗਾਦੀ। ਪਹੁੰਚਹਿ ਤੋਹਿ ਕਰੋ ਨਿਤ ਸ਼ਾਦੀ। ਰਹਨੋ ਪ੍ਰਤੀਖਤਿ ਏਤੋ ਸਮੈਂ । ਹਠਿ ਕੋ ਤਜਾਗਿ ਮੋਹਿ ਦਿਸਿ ਨਮੈਂ[12]॥੨੫॥ ਨਾਂਹਿ ਤ ਅਬਿ ਲਗਿ ਮੈਂ ਗਹਿਵਾਵਤਿ।ਜਿਮ ਚਾਹਤਿ ਤਿਸ ਤੇ ਮਨਵਾਵ-ਤਿ।ਕੈ ਲੈ ਨਾਤਾ,ਕੈ ਦੇ ਪ੍ਰਾਨ । ਨਿਸ਼ਚੈ ਹੁਇ ਹੈ ਇਹੀ ਨਿਦਾਨ[13]॥੨੬॥ ਸੁਨਿ ਸੁਨਿ ਪ੍ਰਿਥੀਆ ਅੰਗ ਨ ਮਾਵੈ।ਕਰਿ ਅਨੰਦ ਚੰਦੂ ਬਡਿਆਵੈ। [14]ਤੁਮ ਮਾਲਿਕ ਜਗ ਕੇ ਸਮਰੱਥ। ਬਖਸ਼ਨਿ ਹਤਨਿ ਨਰਨਿ ਬਿਚ ਹੱਥ[15]॥੨੭॥

---

[1]ਤਿਵੇਂ ਦਾ। [2]ਬੜਾ ਦੁਖ ਦੇਗਿਆ।[3]ਚਿੰਤਾ ਨਾਲ ਚਿੱਤ ਮੈਲਾ ਨਾ ਕਰ।[4]ਮੇਰੇ ਨਾਲ (ਉਸ ਨੇ)ਵੈਰ ਨਹੀਂ ਵਧਾਯਾ (ਯਾ ਖੰਨ੍ਹਿਆਂ,ਸਰੋਂ)।[5]ਆਪਣੇ ਪ੍ਰਾਣਾਂ ਦਾ ਨਾਸ਼(ਮੈਥੋਂ ਕਰਵਾਉਣਾ)ਚਾਹਿਆ ਹੈ । [6]ਭਾਵ ਜਦ ਤਕ ਸ਼ਾਹ ਲਾਹੌਰ ਨਹੀਂ ਜਾਂਦਾ'ਵਾਙੂ। [7]ਬੂਹੇ ਦੇ ਤਖਤੇ। [8]ਜਿਵੇਂ ਕੋਈ ਬੱਧਕਜਾਲ ਫੈਲਾਉਂਦਾ ਹੈ । [9]ਨਿਵੇਂਗਾ । [10]ਅੰਤ ਨੂੰ । *ਪਾ:–ਮਾਤੁਲ । †ਪਾ:–ਤਾਕੀ ।

ਇਮ ਬਕ[1]ਸਮ ਅਘ ਚਿਤਵਤਿ ਦੋਊ।ਸਿਰੇਪਾਉ ਚਹਿ ਦੈਬੋ ਸੋਊ। ਬਹੁਤ ਮੋਲ ਕੋ ਜਰੀ ਬਿਸਾਲਾ'ਗੁਰੁ ਘਰ ਕੋ ਲਿਹੁ ਰਹੋ ਸੁਖਾਲਾ'॥੨੮॥ ਸਾਦਰ ਚੰਦੂ ਨੇ ਤਬਿ ਲੀਨਿ।ਸਿਰ ਪਰ ਧਰਿ ਕਰਿ ਆਨੰਦ ਕੀਨਿ।ਦਰਬ ਮੰਗਾਇ ਅਰਪਨਾ ਕਰੇ। ਹਾਥ ਜੋਰਿ ਨੰਮ੍ਰੋ ਹਿਤ ਧਰੇ ॥ ੨੯ ॥ ਪ੍ਰਿਥੀਏ ਨਿਸ਼ਚੈ ਕੀਨਸਿ ਤਥੈ।–ਗੁਰਤਾ ਪ੍ਰਾਪਤਿ ਮੋਕੋ ਅਥੈ।ਸੁਲਹੀ ਤੇ ਇਹ ਅਹੈ ਮਹਾਨ । ਮਾਲਿਕ ਮੁਲਕਨਿ ਸ਼ਾਹੁ ਦਿਵਾਨ[2]–॥ ੩੦॥ ਕਰਨੋ ਸਥਾਪਨਿ ਸੁਖ ਕੋ ਪਾਏ। ਚਿਤਹਿ ਮਨੋਰਥ ਹੁਇ ਦੁਖਦਾਏ[3]। ਕੇਤਿਕ ਦਿਨ ਤਬਿ ਦਿੱਲੀ ਰਹਨੋ। ਨਿਤ ਚੰਦੂ ਮਿਲਿ ਹੁਇ ਹਿਤ ਲਹਨੋ॥੩੧॥ਸਦਨ ਜਾਨਿ ਕੋ ਪੁਨ ਚਿਤ ਚਾਹਾ।ਗਮਨਨੋ ਸ਼ਾਹੁ ਸਚਿਵ ਕੋ ਪਾਹਾ।ਸਾਦਰ ਬੈਠੇ ਮਸਲਤਿ ਕਰੈਂ। ਸ਼੍ਰੀ ਅਰਜਨ ਸੰਗ ਅਘ ਕੋ ਧਰੈਂ॥੩੨॥'ਮੋਕਹੁ ਦੇਹੁ ਬਿਦਾ, ਘਰ ਜਾਵੈਂ । ਬੀਤਨੋ ਚਿਰ,ਕੁਟੰਬ ਸੁਧਿ ਪਾਵੈਂ।ਰਹੈਂ ਪ੍ਰਤੀਖਤਿ ਪੰਥ ਤੁਮਾਰਾ । ਆਵਨਿ ਮਹਿੰ ਨਹਿੰ ਕਰਹੁ ਆਵਾਰ॥੩੩॥ਏਕ ਆਸਰੋ ਹਮ ਨੇ ਹੇਰਾ।ਤੁਮ ਤੇ ਕਾਰ ਸੁਧਰ ਹੈ ਮੇਰਾ । ਬਾਰਿ ਬਾਰਿ ਕਨਾ ਕਹੌਂ ਬਨਾਈ । ਜਾਨਤਿ ਸਭਿ ਬਿਧਿ ਕੀ ਚਤੁਰਾਈ॥੩੪॥ਜਨੋਂ ਕਨੋਂ ਕਰਹੁ ਸ਼ਾਹੁ ਕੋ ਤਮਾਰੀ।ਲਵਪੁਰਿ ਬਿਰਹੁ ਆਇਜਿਸ ਬਾਰੀ। ਰਾਵਰਿ ਸੰਗ ਮਿਲੌਂ ਮੈਂ ਆਈ।ਤਹਿੰ ਲੈ ਹੌਂ ਸਭਿ ਬਾਤ ਬਨਾਈ॥੩੫॥ਮੈਂ ਪੁਕਾਰ ਕਰਿ ਹੌਂ ਤਿਸ ਥਾਨ। ਬਨਹਿ ਬੁਲਾਵਨਿ ਕੋਰ ਬਹਾਨਾ । ਲਵਪੁਰਿ ਮਹਿੰ ਨਿਜ ਘਰ ਲੈ ਜਾਵਹੁ। ਮਨ ਭਾਵਤਿ ਰਿਪੁ ਸੰਗ ਕਰਾਵਹੁ'॥੩੬॥'ਚੰਦ ਰੋਜ਼ ਮਹਿੰ'ਚੰਦੂ ਕਹੈ। 'ਹਮਰੋ ਆਵਨਿ ਹੁਇ ਤਹਿੰ ਰਹੈ'।ਬਿਲਮ ਨਹੀਂ ਬਹੁ, ਜਾਨਹੁ ਸਾਚੀ । ਹੁਇ ਪੂਰਨ ਜਿਸ ਮਹਿ ਰੁਚਿ ਰਾਚੀ॥੩੭॥ਮਿਲਹੁ ਆਇ, ਸਭਿ ਕਾਰ ਸੁਧਾਰੈਂ। ਗੁਰਤਾ ਦੇਹਿ ਸ਼ੱਤ੍ਰੂ ਕੋ ਮਾਰੈਂ' ।ਮਹਾਂ ਦੁਸਟ ਸੋਂ ਮਸਲਤਿ ਕਰਿ ਕੈ। ਭਯੋ ਬਿਸਰਜਨ ਸੁਖ ਉਰ ਭਰਿ ਕੈ॥੩੮॥ ਦਿੱਲੀ ਤੇ ਹੈ ਕਰਿ ਅਸਵਾਰ । ਗਮਨਨੋ ਤੁਰਨ ਮਗ ਪਗ ਛਾਰਿ।ਪਹੁੰਚਨੋ ਕੋਠੇ ਗ੍ਰਾਮ ਮਝਾਰ।ਮਿਲਨੋ ਆਨਿ ਅਪਨੇ ਪਰਵਾਰ॥੩੯॥ ਮਿਹਰਵਾਨ ਕੋ ਲੈ ਕਰਿ ਗੋਦ । ਬੈਠਨੋ ਪ੍ਰਿਥੀਆ ਪਾਇ ਪ੍ਰਮੋਦਾ।ਚੰਦੂ ਸੰਗ ਮਿਲਨਿ ਹਰਖਾਵਨਿ।ਸਭਿ ਕਰਮੋ ਢਿਗ ਕਰਨੋ ਬਤਾਵਨਿ॥੪੦॥'ਕੇਚਿਤ ਦਿਨ ਮਹਿੰ ਗੁਰਤਾ ਗਾਦੀ । ਹਮ ਢਿਗ ਆਇ ਹੋਹਿ ਸਭਿ ਸ਼ਾਦੀ । ਪ੍ਰਥਮ

[1]ਬਗਲੇ । [2]ਮੁਲਕਾਂ ਦੇ ਮਾਲਿਕ ਸ਼ਾਹ ਦਾ ਦੀਵਾਨ । [3]ਦੁਖਦਾਈ ਮਨੋਰਥ ਚਿਤਵਦਾ ਹੈ। [4]ਥੋੜੇ ਦਿਨਾਂ ਵਿਚ ਸਾਡਾ ਆਵਣਾ ਹੋਵੇਗਾ, ਓਥੇ (ਅਸੀਂ) ਰਹਾਂਗੇ।

ਸਹਾਇਕ ਭਯੋ ਬਿਨਾਸ਼। ਅਬਿ ਚੰਦੂ ਹਮ ਕਰਹਿ ਹੁਲਾਸ' ॥ ੪੧ ॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੌ 'ਚੰਦੂ ਮਿਲਨਿ' ਪ੍ਰਸੰਗ ਬਰਨਨੰ ਨਾਮ ਤ੍ਰਿੰਸਤੀ ਅੰਸੂ ॥ ੨੦ ॥

੨੧. [ਗੋਇੰਦਵਾਲ ਜਾਣਾ]।

ਦੋਹਰਾ ॥ ਸ਼੍ਰੀ ਅਰਜਨ ਜਗ ਸਤਿਗੁਰੂ ਸੰਗਤਿ ਕਰਤਿ ਉਧਾਰ। ਸਹਤ ਅਨੰਦ ਬਿਲੰਦ ਕੇ ਕਿਤਿਕ ਕਾਲ ਕੋ ਟਾਰਿ॥੧॥ਸ੍ਰੈਯਾਛੰਦ॥ਸਿੱਖਨ ਹਜ਼ਾਰੋਂ ਸ਼ਰਨੀ ਪਰਿ ਹੈਂ ਸੱਤਿਨਾਮ ਕੋ ਦੇਂ ਉਪਦੇਸ਼। ਅਜ਼ਮਤਿ ਜੁਤਿ ਬਹੁ ਜੀਵ ਮੁਕਤਿ ਭੇ ਕਾਟੇ ਬੰਧਨ ਕੁਮਤਿ ਕਲੇਸ਼। ਸੇਵਾ ਕਰਿ ਕਰਿ ਸ਼ਰਧਾ ਧਰਿ ਧਰਿ ਪਾਤਕ ਹਰਿ ਹਰਿ ਭਏ ਵਿਸ਼ੇਸ਼॥ਕਿਤਿਕ ਸਮੀਪ ਰਹਤਿ ਨਹਿੰ ਗਮਨਤਿ,ਦਰਸ਼ਨ ਕੋ ਸੁਖ ਲਹੈਂ ਅਸ਼ੇਸ਼॥੨॥ਅਪਰ ਦੇਸ਼ ਕਰਿਬੇ ਕਿਰਤਾਰਥ ਕਿਤਿਕ ਬਿਸਰਜਨ ਹ੍ਵੈ ਚਲਿ ਜਾਇ। ਰਿਦੇ ਧਯਾਨ ਗੁਰੁ ਰੂਪ ਬਸਾਵਹਿੰ, ਨਿਸ਼ਚਲ ਮਤਿ ਕਰਿ ਨਹੀਂ ਭੁਲਾਇ। ਮਿਲਹਿ ਤਿਨਹੁੰ[1] ਉਪਦੇਸ਼ਤਿ ਸਿੱਖੀ,ਅਸਿ ਤੇ ਤਿੱਖੀ[2]ਜੋ ਅਧਿਕਾਇ।ਗੁਰੁ ਭਾਣੇ ਕਹੁ ਮਾਨੈਂ ਸੁਖ ਸੋਂ ਇਕ ਸਮ ਬ੍ਰਿਤੀ ਨ ਸ਼ੋਕ ਉਪਾਇ ॥੩॥ ਜਹਿੰ ਕਹਿੰ ਗੁਰ ਕੀ ਬਾਣੀ ਬਿਥਰੀ, ਸੁਥਰੀ ਕਰਹਿੰ ਕੰਠ ਹਰਖਾਇ।ਪਾਤਕ ਦਾਦਰ ਗਨਕੋ ਅਹਨੀ[3],ਦਹਨੀ ਬਿਘਨ ਬਿਪਨ ਸਮੁਦਾਇ[4]। ਮ੍ਰਿਗਨਿ ਬਿਕਾਰ ਬ੍ਰਿੰਦ ਕੋ ਸ਼ੇਰਨਿ[5],ਪ੍ਰੇਰਨਿ ਮਨ ਕੀ ਪ੍ਰਭੁ ਦਿਸਿ ਧਾਇ[6]।ਬ੍ਰਹਮ ਗਯਾਨ ਕੀ ਸੁਗਮ ਸੁ ਜਨਿਨੀ[7],ਹਨਨੀ ਮੋਹ, ਜਨਨਿ[8]ਸੁਖਦਾਇ॥੪॥ ਪਾਠਕ ਪੁੰਜ ਮਨੋਰਥ ਪੁਰਨੀ[9],ਫੁਰਨੀ ਅਨੁਭਵ ਕੀ[10]ਉਰ ਮਾਂਹਿ।ਕੁਰ ਬਿਸ਼ਿਯਨਿ ਕੀ ਅਹੈ ਬਿਰਾਗਨਿ[11],ਰਾਗਨਿ ਸੱਤਿਨਾਮ ਕੀ[12]ਆਹਿ।ਪ੍ਰੇਮਾਭਗਤਿ ਉਪਾਵਨਿ ਹਾਰੀ,ਹਾਰੀ ਨਿੰਦਕ ਬ੍ਰਿੰਦਨ ਦਾਹਿ[13]।ਪਠਿ ਗੁਰੁ ਸਿੱਖ ਕ੍ਰਿਤਾਰਥ ਹੋਵਤਿ,ਜੋਵਤਿ ਅਪਨਿ ਰੂਪ ਸੁਖ ਪਾਹਿ॥ ੫॥ ਜਿਸ ਹਿਤ ਜਗ ਅਵਤਰੇ ਪ੍ਰਭੂ ਜੀ ਸਭਿ ਜੀਵਨਿ ਕੀ ਚਹਿੰ ਕੱਲਯਾਨ।ਹੋਤਿ ਨਿਤਾ ਪ੍ਰਤਿ ਕਾਰਜ ਐਸੇ ਜੈਸੇ ਵਧਹਿ ਭਗਤਿ ਅਰੁ ਗਯਾਨ।ਪੁਰਬਨਿ[14]ਬਿਖੈ ਆਇ ਗਨ ਸੰਗਤਿਮੰਗਤਿ ਸੱਤਿਨਾਮ ਦੇਦਾਨ।

---

[1]ਭਾਵ ਗੁਰ ਸਿੱਖਾਂ ਨੂੰ। [2]ਖੰਡੇ ਤੋਂ ਤਿੱਖੀ। [3]ਮਾਰੇ ਪਾਪਾਂ ਰੂਪ ਡੱਡੂਆਂ ਨੂੰ ਸੱਪਣੀਵਤ। [4]ਸਾਰੇ ਬਿਘਨਾਂ ਦੇ ਬਨ ਨੂੰ ਸਾੜਨ ਵਾਲੀ ਭਾਵ ਅੱਗ। [5]ਸਮੂਹ ਵਿਕਾਰਾਂ ਰੂਪੀ ਹਰਨਾਂ ਨੂੰ (ਜੋ) ਸ਼ੇਰਨੀ ਵਤ (ਨਾਸ਼ਕ) ਹੈ। [6]ਦੌੜਦੇ ਮਨ ਨੂੰ ਪ੍ਰਭੂ ਤਰਫ ਪੈਰਣ ਵਾਲੀ। [7]ਸੁਖੈਨ ਹੀ ਬ੍ਰਹਮ ਗਯਾਨ ਉਪਜਾਵਣ ਵਾਲੀ। [8]ਦਾਸਾਂ ਦੇ। [9]ਪੂਰਣ ਕਰਨ ਵਾਲੀ। [10]ਅਨੁਭਵ ਦੇ ਫੁਰਾਉਣ ਵਾਲੀ। [11]ਝੂਠੇ ਵਿਸ਼ਿਆਂ ਤੋਂ ਵੈਰਾਗ ਦੇਣ ਵਾਲੀ। [12]ਪ੍ਰੇਮ ਪਾਉਣ ਵਾਲੀ ਸਤਿਨਾਮ ਦਾ। [13]ਸਾਰੇ ਨਿੰਦਕਾਂ ਨੂੰ ਸਾੜਨ ਵਾਲੀ। [14]ਗੁਰਪੁਰਬਾਂ, ਤ੍ਰਿਹਵਾਰਾਂ।

ਆਇ ਉਪਾਇਨ ਅਰਪਹਿੰ ਪਗ ਪਰ,ਪਰਹਿੰ ਸ਼ਰਨ ਕਰਿ ਸੰਕਟ ਹਾਨਿ ॥੬॥ ਇਕ ਦਿਨ ਸ਼੍ਰੀ ਅਰਜਨ ਗੁਰੁ ਬੈਠੇ ਹਰਿ ਮੰਦਰ ਮਹਿੰ ਸ਼ੁਭਤਿ ਬਿਸਾਲ। ਮਹਾਂਦੇਵ ਤਬਿ ਤਜਾਗ ਸਦਨ ਕੋ ਕਰਿ ਸ਼ਨਾਨ ਸ਼੍ਰੀ ਅੰਮ੍ਰਿਤ ਤਾਲ।ਗਯੋ ਅਨੁਜ ਕੇ ਨਿਕਟ,ਦੇਖਿ ਤਬਿਲਿਯੋ ਬਿਠਾਇ ਮਾਨਕੇ ਨਾਲ। ਸ਼ਬਦ ਰਬਾਬੀ ਗਾਵਤਿ ਸੁੰਦਰ,ਸੁਨਤਿ ਰਹਨੋ ਕਰਿ ਪ੍ਰੇਮ ਬਿਸਾਲ॥੭॥ ਚੌਕੀ ਕੋ ਜਬਿ ਭੋਗ ਪਰਨੋ ਤਹਿੰ ਸ਼੍ਰੀ ਮੁਖ ਤੇ ਫੁਰਮਾਵਨਿ ਕੀਨਿ। 'ਬਡ੍ਹੀ ਕ੍ਰਿਪਾ ਕਰਿ ਤੁਮ ਚਲਿ ਆਏ, ਆਇਸੁ ਦੇਹੁ ਉਚਿਤ ਚਿਤ ਚੀਨਿ। ਹਮ ਰਾਵਰ ਕੇ ਨਿਤ ਅਨੁਸਾਰੀ ਅਹੋ ਸ਼ਾਂਤਿ ਮਤਿ ਗੁਰ ਜਸੁ ਭੀਨਿ। ਭਲੀ ਬਾਰਤਾ ਨਿਤ ਸਮੁਝਾਵਤਿ ਗਯਾਨ ਉਦਿਧਿ ਮਹਿੰ ਸਦ ਮਨ ਮੀਨਿ[1]' ॥੮॥ ਮਹਾਂਦੇਵਉਰ ਹਰਖਨੋ ਅਤਿਸ਼ੈ'ਤੁਮ ਕੋ ਐਸੋਹੀਬਨਿ ਆਇ।ਸਰਬ ਜਗਤ ਕੋ ਗੁਰੁ ਸ਼ਿਰੋਮਣਿ ਮੁਝ ਕੋ ਬੋਲਤਿ ਬਹੁ ਬਡ੍ਹਿਆਇ। ਅਹੈ ਬਡ੍ਹਨਿ ਕੀ ਇਹੁ ਬਡ੍ਹਿਆਈ ਪਰ ਜਸ ਕਹਿਨੋ ਅਪਨਿ ਦੁਰਾਇ।ਬਡੋ ਭ੍ਰਾਤ ਕਰਿ ਮੁਝ ਕੋ ਜਾਨਹੁ ਤੁਮ ਗੁਨ ਮਹਿੰ ਸਭਿ ਤੇ ਅਧਿਕਾਇ॥੯॥ਸ਼੍ਰੀ ਨਾਨਕ ਆਦਿਕ ਕੀ ਗਾਦੀ ਤਿਸ ਪਰ ਬੈਠੇ ਤਿਨਹੁ ਸਮਾਨ। ਮੋ ਉਰ ਬਿਖੈ ਪ੍ਰਤੀਤਿ ਭਈ ਅਬਿ,ਨਾਂਹਿ ਤ ਅਨੁਜ ਆਪਨੋ ਜਾਨਿ।ਬਿਨੈ ਸਹਤ ਮੈਂ ਕਹਤਿ ਤੁਮਹੁੰ ਕੋ ਅਪਨੇ ਨਾਨੇ ਗੁਰੁ ਮਹਾਨ। ਗੋਇੰਦਵਾਲ ਅੰਸ ਹੈ ਤਿਨ ਕੀ ਹਮਰੇ ਸੰਗ ਸਨੇਹ ਸੁ ਠਾਨਿ॥੧੦॥ਸ਼੍ਰੀ ਗੁਰੁ ਅਮਰ ਦਿਵਸ ਸ਼ੁਭ ਪੁਨੋ[2]ਉਤਸਵ ਕਰਤਿ ਸਕਲ ਹਰਖਾਇ। ਸਿਖ ਸੰਗਤਿ ਗਨ ਮਿਲਹਿੰ ਆਇ ਕਰਿ, ਪਾਇ ਮਹਾਂ ਫਲ ਸਭਿ ਸੁਖਦਾਇ। ਹੈ ਮਮ ਚਿਤ ਮਹਿੰ ਤਹਾਂ ਜਾਨਿ ਕੀ ਚਹੌਂ ਤੁਮਾਰੀ ਅਬਹਿ ਰਜ਼ਾਇ। ਕੇਤਿਕ ਦਿਵਸ ਰਹੌਂ ਪੁਰਿ ਤਿਸਹੀ, ਜੀਵਤਿ ਰਹਨੋ ਮਿਲਹਿੰ ਪੁਨ ਆਇ'॥੧੧॥ ਸੁਨਤਿ ਭ੍ਰਾਤ ਤੇ ਹਰਖਤਿ ਹੋਏ ਕਹਨੋ 'ਬੁੱਧਿ ਤੁਮਰੀ ਕੋ ਧੰਨ।ਹਮ ਭੀ ਚਲਹਿੰ ਕਰਹਿੰ ਸਭਿ ਦਰਸ਼ਨਿ ਉਤਸਵ ਪੂਰਨਮਾ[3] ਮਨ ਮੀਨਿ[4]।ਹੁਇ ਇਕੱਤ੍ਰ ਪੁਰਿ ਪਿਖਹਿੰ ਪਵਿੱਤ੍ਰਾ ਜਹਾਂ ਬਚਿੱਤ੍ਰ ਪਾਇ ਫਲ ਜੰਨ[5]। ਚਿਰ ਬੀਤਨੋ ਦਰਸੇ ਬਿਨ ਥਲ ਕੋ ਉਮਗਤਿ ਰਿਦਾ ਬਿਲੋਕ ਪ੍ਰਸੰਨ[6]॥੧੨॥ ਇਮ ਸਾਦਰ ਬਹੁ ਭ੍ਰਾਤ ਸਰਾਹਨੋ, ਮਹਾਂਦੇਵ ਸੁਨਿ ਕਰਿ ਹਰਖਾਇ। ਅਪਰ ਬਾਰਤਾ ਅਮਰ ਗੁਰੂ ਕੀ ਕਰਤਿ ਸ਼ਲਾਘਾ ਰੁਚਿ ਉਪਜਾਇ।'ਸਮ ਪਾਰਸ ਕੇ ਪਰਸੇ ਜਿਸ ਕੇ ਹੁਤੇ ਮਨੂਰ ਸੁ ਹੇਮ[7] ਬਨਾਇ।

[1]ਮਨ ਮੱਛੀ ਵਾਂਙੂ ਹੈ। [2]ਪੂਰਨਮਾਸ਼ੀ ਦਾ। [3]ਮਨ ਵਿਚ ਜਾਣਕੇ। [4]ਦਾਸ। [5]ਮਨੂਰ ਨੂੰ ਸੋਨਾਂ।

ਬਨ ਮਹਿੰ ਜਿਮ ਇਕ ਬਾਵਨ ਚੰਦਨ ਤਰੁ ਸੁਗੰਧਤਿ ਕਰਿ ਸਮੁਦਾਇ ॥ ੧੩॥ਦੇਸ਼ ਬਿਦੇਸ਼ਨਿ ਮਹਿੰ ਨਿਜ ਦਾਸਨਿ ਕਰਾਮਾਤ ਸਾਹਿਬ ਕਰਿਦੀਨ। ਨਰਨਿ ਹਜ਼ਾਰਨਿ ਕੇ ਬਚ ਫੁਰਿ ਹੈਂ ਸੁਰ ਆਦਿਕ ਸਭਿ ਕਰੇ ਅਧੀਨ। ਜਿਮ ਆਇਸੁ ਕਰਿ ਦੇਤਿ ਸੁਭਾਇਕ ਮਾਨਹਿੰ ਤਿਮ ਬਾਸੀ ਪੁਰ ਤੀਨ[1]। ਸਿੱਖੀ ਜਹਿੰ ਕਹਿੰ ਬਹੁ ਬਿਸਤਾਰੀ,ਬਿਸ਼ਿਯਨਿ ਬਿਸ ਤਾਰੀ ਦੁਖ ਹੀਨ[2] ॥ ੧੪॥ਇਸ ਤੇ ਅਧਿਕ ਕਰਤਿ ਪ੍ਰਸੈਸਾ[3]ਹਮਰੇ ਪਿਤ ਪਰ[4] ਅਧਿਕ ਕ੍ਰਿਪਾਲ। ਪ੍ਰਿਯ ਪੁੱਤ੍ਰਨਿ ਤੇ ਆਦਿ ਤਜੇ ਸਭਿ ਦਈ ਬਡਾਈ ਕਰੇ ਬਿਸਾਲ। ਜਮ ਆਦਿਕ ਗਨ ਬਸਾਧਿ ਨਰਨਿ ਕੀ ਨਿਜ ਪੁਰਿ ਤੇ ਬਰਜੇ ਦੁਖ ਜਾਲ। ਕੌਨ ਕੌਨ ਗੁਨ ਤਿਨ ਕੇ ਭਨੀਅਹਿ ਅੰਤ ਨ ਪੱਯਤਿ ਭਗਤਿ-ਰਸਾਲ[5] ॥ ੧੫॥ ਉਠੇ ਬਹੁਰ ਸ਼੍ਰੀ ਅਰਜਨ ਸਤਿਗੁਰੁ, ਨਿਜ ਨਿਜ ਸਦਨ ਗਏ ਸਭਿ ਕੋਇ।ਨਿਸਾ ਪਰੀਭੋਜਨ ਸ਼ੁਭ ਕਰਿ ਕੈ ਸੁਠ ਪ੍ਰਯੰਕ ਪਰ ਪੌਢਤਿ ਸੋਇ। ਪ੍ਰਾਤਕਾਲ ਕਰਿ ਸੌਚਿ ਸ਼ਨਾਨਹਿ ਚਲਿਬੇ ਹੇਤ ਤਯਾਰ ਗੁਰੁ ਹੋਇ। ਮਹਾਂਦੇਵ ਕੋ ਸੰਗ ਮਿਲਾਯਹਿ ਚਹਤਿ ਜੁ ਦਰਸ ਸਾਧ ਭੇ ਸੋਇ ॥ ੧੬॥ ਨੰਦਨ ਹਰਿ ਗੋਵਿੰਦ ਰਿਪੁ ਕੰਦਨ, ਚੰਦ ਮਨਿੰਦ ਬਿਲੰਦ ਦੁਲਾਰਿ। ਦੇ ਧੀਰਜ ਬੀਰਜ ਜੁਤ ਸੁਤਕੋ[6],ਹਾਥ ਬੰਦਿਤਿਨ ਬੰਦਨ ਧਾਰਿਹਟੇਨਿਕੇਤ ਸਮੇਤਸਿੱਖਨ ਗਨ,ਸਤਿਗੁਰੁ ਗਮਨੇਪੰਥ ਮਝਾਰਿਦਾਸ ਮਸੰਦ ਬ੍ਰਿੰਦਸਿਖ ਸੰਗੀ ਸੰਗ ਚਲੇ ਜੈਕਾਰ ਉਚਾਰਿ॥੧੭॥ਉਲੰਘੇ ਮਾਰਗ ਗਏ ਗ੍ਰਾਮ ਢਿਗ ਨਾਮ ਖਡੂਰ ਗੁਰੁ ਇਸਥਾਨ[7]।ਸੁਨਿ ਦਾਤੂ ਹਿਤ ਆਦਰ ਆਯੋ ਲੇ ਨਿਜ ਸੰਗ ਪ੍ਰਵੇਸ਼ਨਿ ਠਾਨ। ਡੇਰਾ ਕਰਵਾਇਸਿ ਸ਼ੁਭ ਘਰ ਮਹਿੰ ਨੀਰ ਅਨਾਇ ਪਖਾਰੇ ਪਾਨਾਪਗ ਪਖਾਰ ਕਰਿ ਟਿਕੇ ਕਿਤਿਕ ਚਿਰ ਸ਼੍ਰੀ ਅਰਜਨ ਹੈਂ ਕਰਿ ਸਵਧਾਨ॥੧੮॥ਲੈ ਦਾਤੂ ਸੰਗ ਸ਼੍ਰੀ ਅੰਗਦ ਚਲ ਗਏ ਦਰਸ ਕਰਿਬੇ ਦਰ-ਬਾਰਿਦਰਬ ਦੀਨਿ,ਅਰਦਾਸ ਕਰਾਇਸਿ, ਹਾਥ ਜੋਰਿ ਠਾਂਢੇ ਅਗਵਾਰਿ। ਬਹੁਤ ਪ੍ਰਸਾਦਿ ਤਹਾਂ ਬਰਤਾਇਸਿ, ਨਮਸਕਾਰ ਕੀਨਿਸਿ ਹਿਤ ਧਾਰਿ। ਦਈ ਪ੍ਰਕਰਮਾ ਚਾਰਬਾਰਿ ਫਿਰਿ ਸਿਖਸੰਗਤਿ ਸਭਿ ਤਿਸੀ ਪ੍ਰਕਾਰਿ॥੧੯॥ ਪੁਨਹ ਸਿਵਰ ਮਹਿੰ ਪਹੁੰਚੇ ਸਤਿਗੁਰੁ ਦਾਤੂ ਸੇਵਾ ਸਰਬ ਕਰਾਇ। ਨਿਸ ਸੁਪਤੇ ਉਠਿ ਪ੍ਰਾਤ ਚਲੇ ਗੁਰੁ ਗੋਇੰਦਵਾਲ ਅਨੰਦ ਉਪਾਇ। ਸੁਨਿ ਆਗਾ-

[1]ਤਿੰਨਾਂ ਲੋਕਾਂ ਦੇ ਵਸਣੇ ਵਾਲੇ। [2]ਵਿਸ਼ਿਆਂ ਰੂਪੀ ਜ਼ਹਿਰ ਉਤਾਰੀ ਤੇ ਦੁਖ ਦੂਰ ਕੀਤੇ (ਦਾਸਾਂ ਦੇ)। [3]ਭਾਵ ਸ਼੍ਰੀ ਗੁਰੂ ਰਾਮਦਾਸ ਜੀ ਪਰ। [4]ਭਾਵ ਸ਼੍ਰੀ ਗੁਰੂ ਅਮਰਦਾਸ ਜੀ ਦਾ। [5]ਬਲਦਾਨ ਪੁੱਤ੍ਰ ਨੂੰ। [6]ਗੁਰੂ ਜੀ ਦੀ ਜਗਾ।

ਵਨੁ ਅਪਨੈ ਭਵਨੂ ਦੁਸ਼ਮਨ ਦਵਨੂ[1]ਜੁਤ ਸਮੁਦਾਇ। ਨਿਕਸਿ ਮੋਹਿਰੀ ਆਗੇ ਆਇ ਸੁ ਮਿਲਨੋ ਰਿਦੇ ਬਹੁ ਪ੍ਰੇਮ ਬਧਾਇ॥੨੦॥ਪੁੱਤ੍ਰ ਆਦਿ ਪਰਵਾਰ ਅਗਾਰੀ ਮਿਲਨੋ ਗੁਰੂ ਸੋਂ ਆਗੇਆਇਦੁਹਿਦਿਸ਼ਿ ਬੰਦਨ ਕਰੀ ਭਾਉਧਰਿ ਕੁਸ਼ਲ ਪੂਛ ਕਰਿ ਸੁਖ ਕੋ ਪਾਇ। ਸੁੰਦਰ ਮੰਦਿਰ ਬਿਖੈ ਉਤਾਰੇ ਰੁਚਿਰ ਪ੍ਰਯੰਕ ਛਸਾਏ ਲਗਾਇ। ਸਕਲ ਭਾਂਤਿ ਕੀ ਸੇਵਾ ਕੀਨਸਿ ਖਾਨ ਪਾਨ ਆਦਿਕ ਸਮੁਦਾਇ॥੨੧॥ਨਿਸ ਮਹਿੰ ਸੁਪਤੇ,ਉਠੇ ਪ੍ਰਾਤਕੋ,ਜਾਇ ਬਾਵਲੀ ਕੀਨਿ ਸ਼ਨਾਨ।ਸਿਖਸੰਗਤਿ ਤੈਸੀ ਬਿਧਿ ਕਰਿ ਕੈ ਪੁਨਹ ਚੁਬਾਰੇ ਦਰਸ਼ਨ ਠਾਨਿ।ਸ਼੍ਰੀ ਗੁਰੁ ਅਮਰ ਅੰਸਸਭਿ ਮਿਲਿਕੈ ਕੀਨਸਿ ਚਰਚਾ ਆਤਮ ਗਯਾਨ।ਭਨਨੋ,ਸੁਨਨੋ,ਮਨ ਗੁਨਨੋ ਭਲੇ ਕਰਿ,ਸਭਿ ਮਹਿੰ ਭਯੋ ਅਨੰਦ ਮਹਾਨ ॥ ੨੨॥ ਕਿਤਿਕ ਦਿਵਸ ਬਸਿ ਪੁਰੀ ਬਿਤਾਇਸਿ ਪੁਨ ਪੂਰਨਮਾਸ਼ੀ ਦਿਨ ਆਇ।ਡੱਲੋਵਾਸੀ ਆਦਿਕ ਸਿਖਗਨ ਭਯੋ ਮੇਲਿ ਆਏ ਸਮੁਦਾਇ।ਘ੍ਰਿਤ, ਮਿਸ਼ਟਾਨ,ਚੂਨ ਗੋਧੂਮ ਕੋ,ਸੂਖਮ ਚਾਵਰ ਸੂਪ[2]ਲਿਆਇ।ਸੰਚੈ ਭਯੋ ਬ੍ਰਿੰਦ ਸਾਮਿੱਗ੍ਰੀ ਦੇਗ ਹੋਤਿ ਸਿਧ ਸ੍ਵਾਦਿ ਰਸਾਇ[3]॥੨੩॥ਸਿੱਖਨ ਬ੍ਰਿੰਦ ਸੇਵਾ ਮਹਿੰ ਠਾਂਢੇ ਕੈ ਜਲ ਆਨਹਿ ਈਂਧਨ ਜਾਲਿ। ਭਯੋ ਅਹਾਰ ਸੁ ਤਯਾਰ ਅਨਿਕ ਬਿਧਿ ਸਿਖ ਸੰਗਤਿ ਥਿਤ ਪੰਗਤ ਨਾਲਿ। ਸ਼੍ਰੀ ਅਰਜਨ ਜਲ ਨਿਜ ਕਰ ਧਰਿ ਕੈ, ਚਰਨ ਪਖਾਰੇ ਪ੍ਰੀਤ ਬਿਸਾਲਿ*।ਮਹਾਂਦੇਵ,ਸੇਵਾ ਮਹੁ ਲਾਗੇ ਬਰਤਾਵਹਿੰ ਬਹੁ ਅਸਨ ਰਸਾਲਿ॥੨੪॥ਮੋਹਨ,ਅਨੰਦ ਮੋਹਰੀ ਆਦਿ ਜਿ ਸਭਿ ਸੰਗਤਿ ਕੀ ਸੇਵ ਕਰੈਤਿ।[4]ਸ਼੍ਰੀ ਗੁਰੁ ਅਮਰਦਾਸ ਕੋ ਮਖ[5]ਹੈ'ਇਮ ਕਹਿ ਸਗਰੇ ਟਹਿਲ ਚਹੈਤਿ।ਕੇਤਿਕ ਅਚਤਿਕਿਤਿਕ ਬਰਤਾਵਤਿ ਕੇਤਿਕ ਜਲ ਕੋ ਦੇਤਿ ਪਿਵੈਤਿ।ਲੋਕ ਹਜ਼ਾਰਹੁੰ ਮੇਲਿ ਭਯੋ ਬਡ ਅਧਿਕ ਕੁਲਾਹਲ ਸੁਨੇ ਸ਼ੁਭੈਤਿ ॥੨੫॥ ਭਾਉ ਭਗਤਿ ਬਹੁ ਸੰਗਤਿ ਪੰਗਤਿ ਮੰਗਤਿ ਜੋ ਪੁਰਵਤਿ ਅਭਿਲਾਖ। ਬਡ ਉਤਸਵ ਕਰਿ ਪੂਰਨਮਾਸ਼ੀ ਅਸਨ ਖੁਵਾਇ ਖਾਇ ਕਰਿ ਕਾਂਖਿ।ਭਯੋ ਪ੍ਰਮੋਦ ਸਭਿਨਿ ਕੇ ਮਾਂਹੀ ਗੁਰੁ ਅਮਰ ਕੇ ਜਸੁ ਕੋ ਭਾਖਿ।ਕਰਿ

[1]ਭਾਵ ਗੁਰੂ ਜੀ। [2]ਰਸੋਈ ਵਾਸਤੇ। [3]ਤਿਆਰ ਹੁੰਦੀ ਹੈ ਸੁਆਦਲੇ ਰਸਾਂ ਵਾਲੀ। [4]ਯੱਗ।

*ਇਹ ਕਦੇ ਹੋ ਨਹੀਂ ਸਕਦਾ ਕਿ ਕੋਈ ਸਿੱਖ ਗੁਰੂ ਜੀ ਦਾ ਹੱਥ ਆਪਣੇ ਚਰਣਾਂ ਨੂੰ ਲੱਗਣ ਦੇਵੇ। ਕਦੇ ਕਿਸੇ ਪੁੱਤ੍ਰ ਨੇ ਕਿਸੇ ਪੰਗਤ ਵਿਚ ਬਹਿਕੇ ਪਿਤਾ ਤੋਂ ਪੈਰ ਨਹੀਂ ਧੁਆਏ, ਇਹ ਕਦ ਹੋ ਸਕਦਾ ਹੈ ਕਿ ਪ੍ਰੀਤ ਤਾਰ ਪੋਤੇ ਅਦਬਾਂ ਸੁਆਰੇ ਸਿੱਖ ਗੁਰੂ ਜੀ ਦੇ ਕਰ ਕਮਲਾਂ ਅੱਗੇ ਆਪਣੇ ਪੈਰ ਕਰ ਦੇਣ। ਗੱਦੀ ਦੇਣ ਵੇਲੇ ਗੁਰ ਨਾਨਕ ਦੇਵ ਜੀ ਦੇ ਝੁਕਣ ਉਤੇ ਗੁਰੂ ਅੰਗਦ ਜੀ ਕੀਕੂੰ ਵਜਾਕੁਲ ਹੋਏ ਸਨ।

ਗੁਰ ਦਰਸ਼ਨ ਹਰਖਤਿ ਹ੍ਵੈ ਕਰਿ ਬਹੁ ਨਰ ਮਿਲੇ ਭਾਉ ਚਿਤ ਰਾਖਿ॥੨੬॥
ਇਮ ਪੂਰਨਮਾਸ਼ੀ ਕੋ ਮੇਲਾ ਗੁਰੁ ਦਰਸ਼ਨ ਕਰਿ ਨਰ ਸਮੁਦਾਇ। ਆਜ-
ਦਿਵਸ ਮਹਿੰ ਗੁਰੂ ਅਮਰ ਕੋ ਦੇਖਨਿ ਕੋ[1]ਫਲ ਕੋਨਰ ਪਾਇਸਭਿ ਸੰਗਤਿ
ਮਹਿੰ ਆਇ ਪ੍ਰਵੇਸ਼ਤਿ ਮਹਾਂ ਮਹਾਤਮ ਕਹਜੋ ਨ ਜਾਇ। ਗੁਰੁ ਜਸੁ ਕੋ
ਇਮ ਉਚਰਤਿ ਗਮਨੇ ਆਪੋ ਅਪਨੇ ਸਦਨ ਸਿਧਾਇ॥੨੭॥ ਦੋਹਰਾ॥ ਮੇਲਾ
ਭਯੋ ਸੁ ਬਿਛਰਗਾ ਸ਼੍ਰੀ ਅਰਜਨ ਕਰਿ ਬਾਸ। ਪੂਰਨਮਾ ਪੀਛੇ ਰਹੇ ਮੋਹਨ,
ਮੁਹਰੀ ਪਾਸ ॥ ੨੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਗੋਇੰਦਵਾਲ
ਗਮਨ' ਪ੍ਰਸੰਗ ਬਰਨਨੰ ਨਾਮ ਏਕਵਿੰਸਤੀ ਅੰਸੂ ॥ ੨੧ ॥

੨੨. [ਮਹਾਂਦੇਵ ਜੀ ਦਾ ਪ੍ਰਲੋਕ ਗਮਨ]।

ਦੋਹਰਾ ॥ ਪੂਰਨਮਾ ਕੋ ਜੱਗਜ ਮਹਿੰ ਸਿਖ ਮੇਲਾ ਦਰਸਾਇ। ਦਰਸ਼ਨ ਜਿਮ
ਸ਼੍ਰੀ ਅਮਰ ਕੋ ਫਲ ਤੈਸੇ ਨਰ ਪਾਇ॥੧॥ਸ੍ਰੈਯਾਛੰਦ॥ਸ਼੍ਰੀ ਅਰਜਨ ਪੁਨ ਪੁਰਿ
ਮਹਿੰ ਬਾਸੇ ਹੋਤਿ ਭਯੋ ਅਤਿਸ਼ੈ ਸਤਿਸੰਗ।ਨਿਤਪ੍ਰਤਿ ਚਰਚਾ ਆਤਮ ਕੇਰੀ
ਕਰਹਿੰ ਜਾਨਿ–ਇਹ ਤਨੁ ਛਿਨ ਭੰਗ–। ਭਜਨ ਪਰਾਇਨਿ ਇਕ ਰਸ ਹ੍ਵੈ
ਕਰਿ ਪ੍ਰੀਤਿ ਵਧਹਿ ਪਰਮੇਸ਼ੁਰ ਸੰਗ। ਸਭਿ ਕੋ ਉਪਦੇਸ਼ਤਿ ਮ੍ਰਿਦੁ ਬਾਕਨਿ
ਜਿਸ ਤੇ ਚਢਹਿ ਭਗਤਿ ਕੋ ਰੰਗ ॥੨॥ ਸਵਾ ਜਾਮ ਜਾਮਨਿ ਤੇ ਕਿਰਤਨੁ
ਕਰਹਿੰ ਰਬਾਬੀ ਸ਼ਬਦ ਉਚਾਰਿ।ਸ਼੍ਰੀ ਅਰਜਨ ਜੁਤ ਮੁਹਰੀ ਆਦਿਕ ਸੁਨੈ
ਸਕਲ ਅਰੁ ਕਰਹਿੰ ਬਿਚਾਰ। ਮਿੱਥ੍ਯਾ ਜਗਤ ਜਾਨਿ ਕਰਿ ਨਿਸ਼ਚੇ
ਅੰਤਰਬ੍ਰਿਤੀ ਕਰਹਿੰ ਸੁਖ ਕਾਰ। ਮਨੋ ਮਹਾਂ ਮੁਨਿ ਮਨ ਸੁਧ ਕਰਿਬੇ ਕਪਲ
ਰਿਖੀ ਜੁਤ ਕੇ ਅਨੁਹਾਰ[2]॥੩॥ਦੇਖਿਪ੍ਰਤਾਪ ਅਨੁਜਕੋ ਭਬਿਹੀ ਜਿਨਕੋ ਉਪ-
ਦੇਸ਼ਤਿ ਹੁਇ ਗਯਾਨੁ। ਭ੍ਰਾਤ ਸਬੰਧ ਜਾਨਿ ਕਰਿਕੂਰੋ ਮਹਾਂਦੇਵ ਸ਼ਰਧਾਲੁ
ਮਹਾਨਤਨ ਭਜਿਬੇ ਕੋ ਸਮੈਂ ਨਿਕਟ ਲਖਿ ਜਨਮ ਸਫਲਤਾ ਚਹਿ ਮਨ
ਮਾਨਿ।ਸ਼੍ਰੀ ਅਰਜਨ ਕੋ ਲਖਿ ਇਕਾਂਤ ਮਹਿੰ ਗਯੋ ਸਮੀਪ ਬੈਠਿ ਹਿਤ ਠਾਨਿ
॥ ੪ ॥ 'ਸ਼੍ਰੀ ਸਤਿਗੁਰੁ ਕੀ ਗਾਦੀ ਪਰ ਤੁਮ ਈਸ਼ੁਰ ਕੋ ਸਰੂਪ ਅਵਤਾਰ।
ਮੈਂ ਭ੍ਰਾਤਾ ਹੀ ਜਾਨਤਿ ਨਿਤ ਚਿਤ,ਅਬਿ ਬਖਸ਼ੋ ਤੁਮ ਰਿਦਾਉਦਾਰ।ਉਪ-
ਦੇਸ਼ਹੁ ਇਹੁ ਆਤਮ ਕੋ ਹੈ[3],ਕਿਮ ਬੰਧਨ ਮੈਂ ਦੁਖ ਗਨ ਧਾਰਿ?ਕਿਮ ਸੁਖ
ਲਹੈ,ਦਹੈ ਜਗ ਸੰਕਟ,ਮੋਹਿ ਸੁਨਾਵਹੁ ਭਲੀ ਪ੍ਰਕਾਰ' ॥੫॥ ਸ਼੍ਰੀ ਅਰਜਨ
ਸ਼ਰਧਾਲੁ ਭ੍ਰਾਤ ਲਖਿ ਅਰੁ ਜਾਨਜੋ ਤਨੁ ਭਜਿਬੇ ਕਾਲ।–ਉੱਤਮ ਅਧਿ-

[1]ਦਰਸ਼ਨ ਕਰਨ ਦਾ। [2]ਵਾਂਙੂ। [3]ਕੀਹ ਹੈ।

ਕਾਰੀ,ਲਘੁ ਕਹਿਬੇ[1]ਸਮਝਹਿ ਗੋ ਬ੍ਰਹਮਗਯਾਨ ਬਿਸਾਲ–। ਕਰਨਿ ਲਗੇ ਉਪਦੇਸ਼ ਮ੍ਰਿਦੁਲ ਬਚ ਭ੍ਰਾਤ ਸੁਨਹੁ ਇਹ ਬਾਤ ਸੁਖਾਲ। ਆਪਹਿ ਬੰਧਨ ਲਹਿ ਦੁਖ ਭੋਗਤਿ ਸ਼੍ਰੀਨਾਨਕ ਕਹਿ ਗਿਰਾ ਰਸਾਲ॥੬॥ ਸਲੋਕ ਮਃ ੧ ॥

ਨਾਨਕ ਇਹੁ ਤਨੁ ਜਾਲਿ ਜਿਨਿ ਜਲਿਐ ਨਾਮੁ ਵਿਸਾਰਿਆ ॥
ਪਉਦੀ ਜਾਇ ਪਰਾਲਿ ਪਿਛੇ ਹਥੁ ਨ ਅੰਬੜੈ ਤਿਤੁ ਨਿਵੰਧੈ ਤਾਲਿ* ॥੧॥

ਸ੍ਰੈਯਾ ਛੰਦ ॥ ਪ੍ਰਥਮ ਕੁਬੰਧਨ[2] ਪਰਜੋ ਸੁਨਹੁ ਸੋ ਅਹੈ ਆਤਮਾ ਤਾਲ ਸਮਾਨ। ਤਨੁ ਹੰਤਾ ਧਾਰਨਿ ਇਨ ਕੀਨੀ ਮੈ ਦਿਜ ਖੱਤ੍ਰੀ ਬੈਸ[3] ਸੁਜਾਨ। ਇੱਤਯਾਦਿਕ ਤਨ ਅਪਨਿ ਰੂਪ ਲਖਿ ਭਯੋ ਜਾਲਿ ਹਰਿਆਵਲਿ[4]ਆਨਿ। ਜਲ ਕੋ ਕਰਜੋ ਅਛਾਦਨ ਜੈਸੇ ਤਿਮ ਸਰੂਪ ਨਿਜ ਛਾਦਨਿ ਠਾਨਿ

---

[1]ਥੋੜਾ ਹੀ ਕਹਿਣ ਨਾਲ। [2]ਨੀਵੇਂ ਥਾਂ। [3]ਖੋਟੇ ਬੰਧਨਾਂ ਵਿਖੇ।[4]ਵੇਸ਼। [5]ਹਰਿਆਵਲ ਦਾ ਜਾਲਾ।

*ਗਜਾਨੀ ਇਸ ਸ਼ਲੋਕ ਦਾ ਅਰਥ ਇਉਂ ਕਰਦੇ ਹਨ:–ਇਸ ਸ਼ਰੀਰ ਨੂੰ ਸਾੜ ਜਿਸ ਸੜੇ ਹੋਏ ਨੇ ਨਾਮ ਭੁਲਾ ਦਿੱਤਾ ਹੈ, ਪਰਾਲੀ ਉਤੇ ਪੈਂਦੀ ਜਾਂਦੀ ਹੈ, ਪਿਛੋਂ ਉਸ ਨੀਵੇਂ ਤਾਲ ਵਿਚ ਹੱਥ ਨਹੀਂ ਪਹੁੰਚ ਸਕੇਗਾ। ਭਾਵ ਦੇਹ ਅਭਿਮਾਨ ਨੂੰ ਗਜਾਨ ਅਗਨੀ ਨਾਲ ਸਾੜ ਦੇਹ, ਜਿਸ ਤ੍ਰਿਸ਼ਨਾ ਨਾਲ ਸੜੇ ਹੋਏ ਨੇ ਨਾਮ ਵਿਸਾਰ ਦਿੱਤਾ ਹੈ, ਉਸ ਰਿਦੇ ਰੂਪੀ ਨੀਵੇਂ ਤਲਾ ਵਿਚ ਪ੍ਰਾਲੀ, ਮੈਲ ਪੈ ਰਹੀ ਹੈ ਤਾਂਤੇ ਪਹਿਲਾਂ ਹੀ ਆਤਮ ਵਸਤੂ ਨੂੰ ਕੱਢ ਲੈ (ਜਾਣ ਲੈ)। ਜਦ ਓਥੇ ਬਹੁਤ ਮੈਲ ਹੋ ਗਈ ਤਾਂ ਬੁੱਧੀ ਰੂਪੀ ਹੱਥ ਉਥੇ ਨਹੀਂ ਅੱਪੜੇਗਾ। ਪਰ ਭਾਈ ਸੰਤੋਖ ਸਿੰਘ ਜੀ ਨੇ ਅਰਥ ਭਾਵ ਐਉਂ ਲਾਇਆ ਹੈ–ਆਤਮ ਇਕ ਤਲਾਉ ਦੇ ਸਮਾਨ ਹੈ, ਇਸ ਨੇ ਤਨ ਹੰਤਾ ਧਾਰਨ ਕੀਤਾ ਹੈ ਕਿ ਇਹ ਤਨ ਮੈਂ ਹਾਂ, ਮੈਂ ਅਮਕ ਹਾਂ ਢਮਕ ਹਾਂ, ਇਹ ਇਸ ਤਲਾ ਉਤੇ ਜਾਲਾ ਆ ਗਿਆ ਹੈ, ਪਾਣੀ ਉਤੇ ਬੂਰ ਕਾਈ ਜੋ ਹੋ ਜਾਵੇ ਸੋ ਜਾਲਾ ਕਹੀਦਾ ਹੈ। ਜਾਲਾ ਜਿਵੇਂ ਪਾਣੀ ਦੇ ਸ਼ੁੱਧ ਰੂਪ ਨੂੰ ਛਾਦ ਲੈਂਦਾ ਹੈ ਤਿਵੇਂ ਤਨਹੰਤਾ ਨੇ ਆਪਣੇ ਸਰੂਪ ਆਤਮਾ ਨੂੰ ਛਾਦ ਲਿਆ ਹੈ, ਜਦੋਂ ਇਹ ਤਨ ਹੰਤਾ ਧਾਰਨ ਕੀਤੀ ਤਦੋਂ ਇਸ ਨੇ ਨਾਮ ਭੁਲਾ ਦਿੱਤਾ, ਨਾਮ ਦਾ ਅਰਥ ਏਥੇ ਕਵਿ ਜੀ–ਅਹੰ ਬ੍ਰਹਮ–ਕਰਦੇ ਹਨ। 'ਜਲਿਐ' ਦਾ ਆਪ ਅਰਥ ਕਰਦੇ ਹਨ, ਇਸ ਅਛਾਦਨ ਹੋਏ ਨੇ। ਪਰਾਲ=ਪ੍ਰਾਲੀ=ਘਾਸ ਫੂਸ। ਉਸ ਜਾਲੇ ਉਤੇ ਘਾਸ ਫੂਸ ਜਮਾਂ ਹੋਕੇ ਸਾਰਾ ਤਲਾ ਅਟ ਜਾਂਦਾ ਹੈ ਇਸ ਤੋਂ ਕਵਿ ਜੀ ਭਾਵ ਲੈਂਦੇ ਹਨ ਮਮਤਾ ਦਾ, ਕਿ ਤਨਹੰਤਾ ਪਰ ਮਮਤਾ ਦਾ ਘਾਸਫੂਸ ਪੈ ਗਿਆ ਕਿ ਇਹ ਮੇਰਾ ਘਰ ਹੈ ਇਹ ਮੇਰੀ ਇਸਤ੍ਰੀ ਹੈ ਇਹ ਮੇਰਾ ਪੁੱਤ੍ਰ ਹੈ। ਤਨਹੰਤਾ ਤੇ ਮਮਤਾ, ਯਾ ਕਹੋ ਕਿ 'ਮੈਂ ਮੇਰੀ' ਦਾ ਪਰਦਾ ਹੁਣ ਮੋਟਾ ਹੋ ਗਿਆ ਹੈ ਹੁਣ ਬ੍ਰਿਤੀ ਇਸ ਨੂੰ ਫਾੜਕੇ ਜਲ ਤਾਈਂ ਭਾਵ ਆਤਮ ਤੱਤ ਵਸਤੂ ਤਾਈਂ ਅੱਪੜਦੀ ਨਹੀਂ, ਏਹ ਦੋਵੇਂ ਦੁਖ ਤੇ ਦਾਤੇ ਹਨ। ਬ੍ਰਿਤੀ ਤੋਂ ਬਾਹਰਮੁਖੀ ਵਾਸ਼ਨਾ ਉਠਦੀਆਂ ਹਨ, ਉਹ ਜਨਮ ਮਰਣ ਦੀਆਂ ਦਾਤੀਆਂ ਹਨ। ਜੇ ਤਨਹੰਤਾ ਤੇ ਮਮਤਾ ਤਯਾਗ ਦੇਵੇ ਤਾਂ ਆਤਮਾ ਨੂੰ ਲਖ ਲੈਂਦਾ ਹੈ।

॥੭॥ਅਹੰ ਬ੍ਰਹਮ ਇਹ ਨਾਮ ਬਿਸਾਰਨੋ ਤਨੁ ਹੰਤਾ ਜਬਿ ਧਾਰਨਿ ਕੀਨਿ। ਪੁਨਹੁ ਪਰਾਲ ਘਾਸ ਅਰੁ ਫੂਸ ਜੁ ਪਰਨੋ ਜਾਲ[1] ਪਰਿ ਭਾ ਬਹੁ ਪੀਨ[2]। ਤਿਮਿ ਹੰਤਾ ਪਰ ਮਮਤਾ ਉਪਜੀ ਮਮ ਸੁਤ, ਮਮ ਗ੍ਰਿਹ,ਤ੍ਰਿਯ, ਧਨ ਚੀਨ। ਜਲ ਸਮ ਆਤਮ ਅਧਿਕ ਅਛਾਦਨੋ ਪਰਦਾ ਮੋਟੋ ਭਯੋ ਨਵੀਨ ॥੮॥ ਬ੍ਰਿੱਤਿ ਨ ਪਹੁੰਚੈ ਇਨ ਦੁਇ ਕੋ ਤਜਿ ਫਸਨੋ ਇਨਹੁੰ ਮਹੁੰ, ਜਾਨੈ ਨਾਂਹਿ। ਜਬਿ ਸਤਿਗੁਰ ਉਪਦੇਸ਼ ਜਤਨ ਕੋ[3] ਜਲ ਆਤਮ ਪ੍ਰਾਪਤਿ ਨਿਜ ਮਾਂਹਿ। ਇਨ ਦੋਨਹੁੰ ਤੇ ਦੁਖ ਕੋ ਭੋਗਹਿ ਅਤਿ ਦੁਖ ਕੋ ਸੁਖ ਲਖਿ ਚਿਤ ਚਾਹਿ। ਵਹਿਰ ਬ੍ਰਿਤਿ ਤੇ ਉਠਹਿ ਵਾਸ਼ਨਾ ਤਿਨ ਅਨੁਸਾਰ ਜਨਮ ਕੋ ਪਾਹਿ ॥ ੯ ॥ ਇਹ ਪਰਦੋ ਤਨੁਹੰਤਾ ਮਮਤਾ ਤਜਾਗੇ ਤੇ ਆਤਮ ਲਖਿ ਲੇਤਿ।ਮਨ ਕੋ ਇੰਦ੍ਰਯ ਸੰਗਿ ਸਬੰਧਜੁ[4]ਇਹ ਬੰਧਨ ਅਤਿਸ਼ੈ ਦੁਖ ਦੇਤਿ। ਇੰਦ੍ਰਯ ਤੇ ਹਟਿ ਕਰਿ ਹੁਇ ਫਿਰ ਜਬਿ ਟਿਕ ਜਾਵੈ ਮਨ ਰਿਦੇ ਨਿਕੇਤਿ। ਸੋ ਮੁਕਤੀ ਹੈ ਸੁਖਦ ਪਰਮਗਤਿ ਕਹਤਿ ਸੰਤ ਸਭਿ ਬੇਦ ਸਮੇਤਿ ॥੧੦॥ ਬੁਧਿ ਤੇ ਗੋਯ[5] ਆਤਮਾ ਬ੍ਰਹਮ ਜੁ ਨਹਿੰ ਕਿਸ ਇੰਦ੍ਰੀ ਬਿਸ਼ਯ ਬਿਚਾਰ। ਗਯਾਤਾ ਪਾਇ ਅਨੰਦ ਉਦਧਿ ਕੀਤਛਿਨ ਮਿਲਹੈ ਤਾਂਹਿ ਮਝਾਰ।ਨਹੀਂ ਬਾਸ਼ਨਾ ਉਠਹਿ ਬਹੁਰ ਕਬਿ ਜਨਮ ਮਰਨ ਨਹਿੰ ਹੁਇ ਸੰਸਾਰ। ਸਾਰਿ ਅਸਾਰ ਬਿਚਾਰ[6] ਧਾਰ ਕਰਿ ਸਾਰ ਗਹੈ ਸਭਿ ਤਜਾਗ ਅਸਾਰ॥੧੧॥ਅੰਤਰ ਬ੍ਰਿਤੀ ਹੋਇ ਕਰਿ ਜਾਨਹੁ, ਵਹਿਰ ਨਹੀਂ ਕੁਛ,ਸਭਿ ਇਸ ਮਾਂਹਿ[7]। ਮਹਾਂਦੇਵ ਸੁਨਿ ਦ੍ਰਿਗ ਜੁਗ ਮੂੰਦੇ ਅੰਤਰਿ ਬ੍ਰਿਤਿ ਤੇ ਵਹਿਰ ਨ ਆਹਿ। ਤਤ-ਛਿਨ ਲਗੀ ਸਮਾਧਿ ਅਚਲਿ ਚਿਤ ਰਸ ਕੋ ਪਾਇ ਤਜਤਿ ਸੋ ਨਾਂਹਿ।ਬੀਤ ਗਏ ਜੁਗ ਜਾਮ ਥਿਰਨੋ ਜਬਿ ਸ਼੍ਰੀ ਅਰਜਨ ਤਬਿ ਗਹਿ ਕਰਿ ਬਾਂਹਿ॥੧੨॥ ਧੰਨ ਬ੍ਰਿੱਤਿ ਤੁਮਰੀ ਗੁਰੁਸੁਤ ਹੈ,ਕਹੇ ਤਨਕ ਤੇ[8] ਉਪਜਯੋਗਜਾਨੁ।ਲਹੁ ਸਮਾਧਿ ਵਹਿਰ ਕੀ ਅਬਿ ਤੁਮ ਜਗਤ ਆਪਨੋ ਰੂਪ ਪਛਾਨ। ਬ੍ਰਹਮ ਸੁ ਦੀਸਹਿ ਬ੍ਰਹਮ ਸੁ ਸੁਨੀਯੈ ਤਿਸ ਬਿਨੁ ਊਨ ਨਹੀਕੋ ਥਾਨ।ਜਾਗਤਿ ਸੁਪ-ਤਿ ਉਠਤਿ ਅਰੁ ਬੈਠਤਿ ਫਿਰਤਿ ਸਥਿਤਿ ਇਕ ਰਸ ਬ੍ਰਿਤਿ ਠਾਨਿ[9]॥੧੩॥ ਦ੍ਰਿਗ ਉਘਾਰ ਕਰਿ ਅਨੁਜ ਬਿਲੋਕਨੋ ਮਹਿਮਾ ਮਹਾਂ ਜਾਨਿ ਸੁਖ ਪਾਇ

---

[1]ਜਾਲਾ, ਕਾਈ। [2]ਗਾਹੜਾ। [3]ਕੋਈ ਜਤਨ (ਦੱਸਦੇ ਹਨ)। [4]ਮਨ ਦਾ ਇੰਦ੍ਰੀਆਂ ਨਾਲ ਜੋ ਸੰਬੰਧ ਹੈ। [5]ਜਾਣਨ ਯੋਗ। [6]ਸਤਿ,ਅਸਤਿ ਦਾ ਵਿਚਾਰ। [7]ਥੋੜਾ ਕਹਿਣ ਤੇ।

ਨਿਸ ਬਾਸੁਰ ਕੀ ਮਹਾਂ ਸਮਾਧੀ ਸੋ ਸਭਿ ਜਾਨੀ ਇਕਰਸ ਭਾਇ। ਏਕ ਆਤਮਾ ਪੂਰਨ ਨਭ ਸਮ, ਅੰਤਰ ਵਹਿਰ ਬ੍ਰਹਮ ਦ੍ਰਿਸ਼ਟਾਇ।ਨਮਸਕਾਰ ਕਰਿ ਉਠਤਿ ਭਯੋ ਤਬਿ'ਕਹਾਂ ਭਯੋ ਇਹ'ਚਿਤ ਬਿਸਮਾਇ॥੧੪॥ਰਾਗ ਨ ਦ੍ਵੈਸ਼ ਨ ਮੋਹ ਨ ਮਾਯਾ ਪਰਦਾ[1] ਮਿਟਯੋ,ਪਛਾਨਯੋ ਏਕਾਇਕ ਦੁਇ ਦਿਨ ਪੁਨ ਬਸੇ ਤਿਸੀ ਪੁਰਿ ਅਤਿ ਸੁਖ ਪਾਇਸਿ ਪਰਮ ਬਿਬੇਕ[2]।ਤਬਿ ਸ਼੍ਰੀ ਅਰਜਨ ਗਿਰਾ ਬਖਾਨੀ 'ਸੁਨਹੁ ਭ੍ਰਾਤ ਤਨ ਤਜਿਬੇ ਟੇਕ[3]'। ਦੋਇ ਦਿਵਸ ਮਹਿੰ ਪ੍ਰਾਨਨਿ ਤਯਾਗਹੁ,ਬਸਹਿੰ ਇਹਾਂ,ਹਹਿੰ ਸਿੱਖਨ ਅਨੇਕ॥੧੫॥ਸ਼੍ਰੀ ਗੁਰੁ ਅਮਰ ਅੰਸ ਹੈ ਇਹਠਾਂ ਪਿਤ[4], ਨਾਨੇ[5] ਤਨੁ ਤਯਾਗਨਿ ਥਾਨ।ਜਨੋਂ ਗਜ ਫੂਲ ਮਾਲ ਕੋ ਡਾਰੈ,ਤਿਮ ਤੁਮਤਜੋ ਦੇਹਿ ਸੁਖ ਮਾਨਿ'।ਸੁਨਤਿ ਪ੍ਰਫੁੱਲਿਤ ਮਹਾਂਦੇਵ ਭਾ'ਅਬਿ ਕੁਛ ਕਰਨੋ ਰਹਯੋ ਨ ਜਾਨ। ਨਹਿ ਚਿੰਤਾ ਤਨ ਰਾਖਨਿ ਤਯਾਗਨਿ, ਹੋਹਿ ਭਲੇ ਗਤਿ ਕਰਮਨਿ ਠਾਨਿ[6] ॥੧੬॥ ਮੈਂ ਨਿਤ ਅਮਰ,ਨ ਜਨਮ ਨ ਮਰਨੋ,ਮਿੱਥਯਾ ਦੇਹ ਨ ਥਿਰਤਾ ਪਾਇ'।ਇਮ ਕਹਿ ਰਹਯੋ ਅਨੰਦਤਿ ਅਤਿਸ਼ੈ ਕ੍ਰਮ ਅੱਗਯਾਨ ਸਮੇਤਿ ਬਿਹਾਇ। ਬੀਤ ਗਏ ਦਿਨ,ਸਮਾਂ ਸੁ ਆਯੋ ਜਾਨਯੋ ਤਨਕੋ ਤਜਨਿ ਸੁਭਾਇ'।ਸ਼੍ਰੀ ਅਰਜਨਢਿਗ ਹ੍ਵੈ ਕਰਿ ਪੌਢਯੋ ਕਹਯੋ'ਪ੍ਰਾਨ ਅਬਿ ਮੇਰੋ ਜਾਇ'॥੧੭॥ਤਬਿ ਸਤਿਗੁਰੁ ਪਰਵਾਰ ਸਹਤ ਕੋ ਮੁਹਰੀ ਤਤਛਿਨ ਲੀਨਿ ਬੁਲਾਇ। ਸੰਸਰਾਮ ਜਿਹ ਸਾਥ ਅਰਥਮਲ ਸਿਖ ਸੰਗਤਿ ਆਨੰਦ ਸੁ ਆਇ।ਸੱਤਾ ਅਰੁ ਬਲਵੰਡ ਬੁਲਾਏ 'ਕਰਹੁ ਕੀਰਤਨ' ਬਚ ਫੁਰਮਾਇ। ਭਈ ਭੀਰ ਧੁਨਿ ਉਠੀ ਸ਼ਬਦ ਕੀ ਸੁਨਿ ਬੈਰਾਗ ਸਭਿਨਿ ਉਪਜਾਇ ॥ ੧੮॥ ਮਹਾਂਦੇਵ ਸਭਿਹਿਨਿ ਕੋ ਪਿਖਿ ਕਰਿ ਕਰ ਕੋ ਜੋਰਿ ਬੰਦਨਾ ਕੀਨਿ ।'ਛਿਮਹੁ ਸਰਬ ਹੀ ਜੋ ਮਮ ਅਵਗੁਨ ਸਭਿ ਸੰਗਤਿ ਗੁਰ ਸਿੱਖਨ ਪ੍ਰਬੀਨ !। ਦੇਹੁ ਸਕਲ ਬਰ, ਮਨ ਲਹਿ ਥਿਰੁ ਉਰ ਪਰਮੇਸ਼ੁਰ ਮੈਂ ਹੋਵਸਿ ਲੀਨ'।ਸੁਨਿਕਰਿ ਸਭਿਨਿ ਨਮੋ ਤਿਸਕੋ ਕਰਿ, ਅੱਸ਼ੂ ਭਰੇ ਦ੍ਰਿਗ ਤਨੁ ਤਜਿ ਚੀਨ[7]॥੧੯॥ਪੌਢਯੋ ਪਾਇ ਬਦਨ ਪਰਅੰਬਰ, ਤਤੱਛਿਨ ਤਨ ਤਜਿ ਸਭਿਨਿ ਮਝਾਰ।ਲੀਨ ਭਯੋਸ਼੍ਰੀਅਰਜਨ ਮਹਿੰਤਬਿ ਲਹੀ ਏਕਤਾ ਗਤੀ ਉਦਾਰ।'ਧੰਨਯ ਧੰਨਯ'ਮੁਖ ਕਰਹਿੰ ਉਚਾਰਨਿ ਉਸ-

---

[1]ਭਾਵ ਭਰਮ ਦਾ ਪਰਦਾ। [2]ਗਿਆਨ ਦਾ। [3]ਸਰੀਰ ਨੇ ਕਿੰਨਾ ਕੁ ਟਿਕਣਾ ਹੈ ਕਦੋਂ ਕੁ ਛੁੱਟਣਾ ਹੈ। [4]ਭਾਵ ਸ਼੍ਰੀ ਗੁਰੂ ਰਾਮਦਾਸ ਜੀ। [5]ਭਾਵ ਸ਼੍ਰੀ ਗੁਰੂ ਅਮਰਦਾਸ ਜੀ। [6](ਆਪ ਦੀ) ਬਖਸ਼ਸ਼ ਕਰਕੇ।(ਅ) ਕਰਮ ਗਤੀ ਅਨੁਸਾਰ ਜੋ ਹੋਏ ਸੋ ਭਲਾ ਹੈ। [7]ਸੁਭਾਵਕ ਹੀ। [8]ਤਿਆਗਣਾ ਜਾਣਕੇ।

ਭਤਿ ਸੁਜਸੁ ਭਨਤਿ ਬਹੁ ਬਾਰ। ਸੱਤਿਨਾਮ ਸਿਮਰਹਿੰ ਬੈਰਾਗਹਿੰ [1]ਇਹ ਜਗ ਸਗਰੋ ਦੀਸਤਿ ਛਾਰ[1]॥੨੦॥ਸਸਿਕਾਰਿਨਿ ਕੀ ਬਿਧਿ ਸਭਿ ਕੀਨਸਿ ਜਲ ਬਾਪੀ ਤੇ ਤਾਂਹਿ ਸ਼ਨਾਨ। ਸੁੰਦਰ ਬਸਤ੍ਰ ਸਰਬ ਪਹਿਰਾਇਵ ਬਹੁ ਧਨ ਤੇ ਬਨਵਾਇ ਬਿਬਾਨ। ਚਹੁੰਦਿਸਿ ਮਹਿੰ ਸੁਮਨਸਿ[2] ਲਰਕਾਇਸਿ ਪਾਇ ਦੁਸ਼ਾਲਾ ਮੋਲ ਮਹਾਨ। ਗਨ ਚੰਦਨ ਅਰੁ ਸੰਚੇ ਕਾਸ਼ਟ ਤੀਰ ਬਿਪਾਸਾ ਡਾਰੇ ਆਨਿ॥੨੧॥ਸ਼੍ਰੀਅਰਜਨ ਅਰੁਸੰਗ ਮੋਹਰੀ,ਬ੍ਰਿਧ,ਗੁਰਦਾਸ ਆਦਿ ਸਮੁਦਾਇ। ਕੰਧ ਉਠਾਇ ਚਲੇ ਪੁਰਿ ਬਾਹਿਰ ਧੁਨਿ ਸੰਖਨਿ ਕੀ ਅਧਿਕ ਬਜਾਇ।ਚਮਰ ਢੁਰਾਵਤਿ ਜਾਤਿ ਬ੍ਰਿੰਦ ਨਰ ਤੀਰਬਿਪਾਸਾ ਸੁੰਦਰ ਥਾਇਂ। ਚਿਨਿ ਕਰਿ ਚਿਤਾ ਸੁ ਚੰਦਨ ਗਨ ਤੇ ਊਪਰ ਦੇਹਿ ਧਰਨੋ ਉਚ-ਵਾਇ॥੨੨॥ਸ਼੍ਰੀਅਰਜਨ ਕਰਲੀਨਿ ਅਗਨਿ ਤਬਿਨਰਅਨੁਸਾਰ[3]ਰੁਦਨ* ਕੋ ਠਾਨਿ।ਕੀਨਿਲਗਾਵਨਿ ਊਚੇ ਰੋਦਤਿ*ਦਿਖਿ ਸਭਿਹੀਕੇ ਅੱਸ਼ਰੁਚਾਨਿ। ਬ੍ਰਿਧ ਨੇ ਸਭਿ ਸਮੁਝਾਏ ਕਹਿ ਕਹਿ [4]ਕਰਹੁ ਨ ਸ਼ੋਕ ਇਹੀ ਮਗ ਜੋਨਿ[4]। ਮਿਥਯਾ ਤਨ ਹੈਂ ਬਿਨਸਨਿ ਹਾਰੇ,ਮੇਲਿ ਬਨਨੋ ਜਲ ਨਾਉ ਸਮਾਨਿ॥੨੩॥ ਜਥਾ ਪ੍ਰਵਾਹ ਨਦੀ ਕੋ ਚਲਿ ਹੈ ਤ੍ਰਿਣ ਮਿਲਿ ਜਾਹਿੰ ਬਿਛੁਰਤੇ ਫੇਰਿ।ਤਥਾ ਸੰਬੰਧ ਸ਼ਰੀਰਨਿ ਸਭਿ ਕੋ ਗਯਾਨੀ ਜਾਨਹਿ ਜਗ ਇਮ ਹੇਰਿ। ਕਹਾਂ ਸ਼ੋਕ ਇਸ ਤਨ ਕੋ ਕਰਿਬੋ, ਨਿਤ ਪਰਣਾਮੀ ਨਸਹਿ ਅਦੇਰਿ[5]। ਏਕ ਆਤਮਾ ਸੋ ਸਤਿ ਸਮਝਹੁ ਆਇ ਨ ਜਾਇ ਅਨੰਦ ਬਡੇਰ'॥੨੪॥ਇਮ ਸੁਨਿ ਕਰੀ ਕਪਾਲ ਕ੍ਰਿਆ[6] ਉਠਿ ਪੁਨਹ ਬਿਪਾਸਾ ਨੀਰ ਸ਼ਨਾਨ। ਗਾਇ ਰਾਗ ਵਡਿ-ਹੰਸ ਰਬਾਬੀ ਪੌੜੀ ਲਾਇ ਸੁਨਾਵਹਿੰ ਕਾਨ। ਦੀਨਿ ਤਿਲਾਜੁਲ* ਨਾਮ

---

[1]ਏਹ ਰੂਪ। [2]ਫੂਲ ਮਾਲ। [3]ਸੰਸਾਰੀ ਪੁਰਸ਼ਾਂ ਵਾਙੂੰ। [4]ਇਹੋ ਰਾਹ ਹੈ। ਭਾਵ ਮਰਨਾ ਇਕ ਅਟਲ ਬਾਤ ਹੈ। [5]ਦਿਨੋ ਦਿਨ ਘਟਣ ਵਾਲਾ, ਨਾਸ਼ ਹੁੰਦਾ ਹੈ ਦੇਰੀ ਤੋਂ ਬਿਨਾ। [6]ਸੜਦੇ ਹੋਏ ਮੁਰਦੇ ਦੇ ਸਿਰ ਨੂੰ ਸੋਟੇ ਨਾਲ ਵੇੜਨਾ।

*ਜੋ ਉਪਦੇਸ਼ ਸਤਿਗੁਰਾਂ ਨੇ ਮਹਾਂਦੇਵ ਜੀ ਨੂੰ ਦਿਤਾ ਹੈ, ਉਸ ਉਪਦੇਸ਼ ਦਾ ਦਾਤਾ ਕਦੇ ਐਉਂ ਨਹੀਂ ਰੋ ਸਕਦਾ ਤੇ ਵੇਰ ਮਨੁਖਾਂ ਵਾਂਙੂ ਬਨਾਵਟ ਕਰਕੇ, ਇਹ ਅਣਹੋਣੀ ਬਾਤ ਹੈ। ਕਵਿ ਜੀ ਈਸ਼ੁਰ ਕੋਟੀ ਦੇ ਮਨੁੱਖ ਨਾਟ ਪੂਰਾ ਕਰਨ ਦਾ ਨਕਸ਼ਾ ਖਿੰਚ ਰਹੇ ਹਨ, ਵਾਕਿਆ ਬਿਆਨ ਨਹੀਂ ਕਰ ਰਹੇ। ਹਾਂ ਜੇ ਨਿਸ਼ਕਾਮ ਪ੍ਰੇਮ ਵਿਚ ਅੱਥਰੂ ਆ ਗਏ ਤਾਂ ਇਹ ਕਮਜ਼ੋਰੀ ਬੀ ਨਹੀਂ, ਯਥਾ ਮਹਾਂ ਵਾਕ:-ਨਾਨਕ ਹੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੇ ॥ [ਵਡਹੰਸ ਮਃ ੧] ਹੋਰ ਮ੍ਰਿਤਕ ਕ੍ਰਿਆ ਦੀਆਂ ਰਸਮਾਂ ਪਰ ਕਵਿ ਜੀ ਆਪ ਦੱਸ ਆਏ ਹਨ ਕਿ ਗੁਰੂ ਘਰ ਦੀ ਮਿਰਯਾਦਾ ਅਰਦਾਸ ਦੀ ਹੈ। ਵਿਸ਼ੇਸ਼ ਲਈ ਦੇਖੋ ਰਾਸ ੨ ਅੰਸੂ ੨੪ ਅੰਕ ੪੧ ਦੀ ਹੇਠਲੀ ਟੂਕ।

ਲੀਨਿ ਤਿਹਪੈਚਾਂਮ੍ਰਿਤਬਰਤਾਇਹੁ ਆਨਿ।ਸਨੇ ਸਨੇ ਪੁਨਪੁਰਿ ਮਹਿੰ ਆਏ ਬਾਪੀ ਆਗੋ ਲਾਇ ਦਿਵਾਨ ॥ ੨੫॥ ਬ੍ਰਿੰਦ ਨਰਨਿ ਕੀ ਭੀਰ ਭਈ ਤਹਿੰ ਸ਼ਬਦ ਰਬਾਬੀ ਸੁੰਦਰ ਗਾਇਂ। ਕਿਤਿਕ ਕਾਲ ਥਿਤ ਹ੍ਵੈ ਨਰ ਗਮਨੇ ਗੁਰੂ ਪ੍ਰਸੰਸਤਿ ਸਦਨ ਸਿਧਾਇ । ਸੁਨਿ ਸੁਨਿ ਗ੍ਰਾਮਨਿ ਕੇ ਸਿਖ ਪਹੁੰਚੇ ਸ਼੍ਰੀ ਅਰਜਨ ਸਤਿਗੁਰੁ ਢਿਗ ਆਇ। ਮਿਲਿ ਮਿਲਿ ਗਮਨੈਂ ਗੁਨ ਗਨ ਬਰਨਹਿੰ 'ਮਹਾਂਦੇਵ ਅਬਿ ਗਏ ਸਮਾਇ'॥੨੬॥ ਦਿਵਸ ਤੀਸਰੇ ਪੁਸ਼ਪ ਭਸਮ ਸਭਿ ਬੀਚ ਬਿਪਾਸਾ ਕੇ ਤਿਹ ਡਾਰਿ*।ਦਿਨ ਦੋਇਕਸ਼੍ਰੀਅਰਜਨ ਤਿਹਠਾਂ ਬਸੇ ਕ੍ਰਿਆਕਰਿ ਜਿਤਕ ਸੰਸਾਰਿ†[1]। ਕਰੀ ਜਥੋਚਿਤ ਸਕਲ ਬਾਰਤਾ ਜਥਾ ਮੋਹਰੀ ਬਚਨ ਉਚਾਰਿ। ਮਿਲਿ ਮਿਲਿ ਕਰੈਂ ਵਿਰਾਗ ਅਨਿਕ ਬਿਧਿ ਸ਼੍ਰੀ ਗੁਰੁ ਅਮਰ ਕੇਰਿ ਪਰਵਾਰਿ॥੨੭॥ਦੋਹਰਾ॥ ਸੋਲਹ ਸਤ ਊਪਰ ਸਪਤ[2] ਮਹਾਂਦੇਵ ਜਨਮਨਾਸੁ[3]। ਊਪਰ ਪਾਂਚ ਪਚਾਸ ਕੇ ਬਰਸ ਬੈਸ ਦ੍ਵੈ ਮਾਸ[4]॥੨੮॥ ਸੋਲਹ ਸਤ ਬਾਹਠ[5] ਅਧਿਕ ਭਾਦ੍ਰੋਂ‡ ਚੌਥ ਬਿਚਾਰ। ਮਹਾਂਦੇਵ ਪਰਲੋਕ ਭਾ ਗੁਰੁ ਕੋ ਪੁੱਤ੍ਰ ਉਦਾਰ॥੨੯॥ਸ਼੍ਰੀ ਅਰਜਨ ਗਮਨੇ ਤਬਹਿ ਸਤਿ ਸੰਗਤਿ ਲੈ ਸੰਗ। ਸ਼੍ਰੀ ਅੰਮ੍ਰਿਤਸਰ ਕੋ ਗਏ ਦੇਤਿ ਭਗਤਿ ਕੋ ਰੰਗ ॥ ੩੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਮਹਾਂਦੇਵ ਪ੍ਰਲੋਕ' ਵਰਨਨੰ ਨਾਮ ਦ੍ਵੈ ਤ੍ਰਿੰਸਤੀ ਅੰਸੂ ॥ ੨੨ ॥

੨੩. [ਸ਼੍ਰੀ ਗੁਰੂ ਜੀ ਦੇ ਗੁਣ]

ਦੋਹਰਾ॥ਇਸ ਪ੍ਰਕਾਰ ਸ਼੍ਰੀ ਸਤਿਗੁਰੁ ਕੋਤਿਕ ਸਮੈਂ ਬਿਤਾਇਕਰਤਿ ਨਰਨਿ ਕੱਲਜਾਨ ਕੋ ਸਿੱਖੀ ਜਗ ਪ੍ਰਗਟਾਇ ॥ ੧ ॥ ਨਿਸ਼ਾਨੀਛੰਦ ॥ ਸ਼੍ਰੀ ਹਰਿ ਗੋਵਿੰਦ ਚੰਦ ਜੀ ਆਨੰਦ ਬਿਲੰਦੋ।ਚਵੈਂ ਤੁਰੰਗ ਕੁਰੰਗ ਜਨੁ ਦੁਤਿ ਮੋਰ ਮਨਿੰਦੋ। ਅਧਿਕ ਪਲਾਇਫੰਦਾਵਤੋ ਧਨੁਸਰ[6]ਧਰਿਹਾਥ।ਕਬਿ ਅਖੇਰਹਿਤ ਗਮਨਤੋ ਲੈਕੈ ਸਿਖ ਸਾਥ॥੨॥ਬਿੰਦਨਾ ਆਯੁਧ ਕੀ ਕਰਹਿੰ ਦਸ ਸੰਮਤ ਬੈਸਾ। ਤੀਰ ਪ੍ਰਹਾਰਤਿ ਬੇਗ ਤੇ ਰਿਪੁ ਕੋ ਅਹਿ ਜੈਸਾ[7]।ਮਹਾਂ ਸਫਾਈ ਬਲ ਸਹਤ ਧਰਿ ਲੱਛ[8] ਹਨੰਤੇ । ਗਰਕ ਹੋਤਿ[9] ਜਹਿੰ ਲਗਤਿ ਹੈਂ ਸੇਵਕ ਨਿਕਸੰਤੇ॥ ੩॥ਆਰਬਲਾ ਜਿਨ ਕੀ ਅਲਪ ਸ਼ੁਭ ਛੀਲ ਬਿਸਾਲਾ।ਭੁਜਾ ਪ੍ਰਲੰਬ ਅਲੰਬ ਬਲ[10]ਗਹਿ ਧਨੁਸ਼ ਕਰਾਲਾ। ਸੁਕਚਤਿ ਪਿਤ ਤੇ ਕਰਤਿ ਹੈਂ ਇਹ ਰੀਤ

[1]ਸੰਸਾਰਿਕ। [2]ਭਾਵ ੧੬੦੭। [3]ਜਨਮੇ ਸਨ। [4]ਪਚਵੰਜਾ ਸਾਲ ਦੇ ਮਹੀਨੇ। [5]੧੬੬੨। [6]ਧਨੁਖ ਤੇ ਬਾਣ। [7]ਸਰਪ ਦੇ ਸ਼ੱਤ੍ਰੂ=ਗਰੜ ਵਾਂਗੂ ਤੀਰ ਤ੍ਰਿੱਖਾ ਜਾਂਦਾ ਹੈ। (ਅ) ਸ਼ੱਤ੍ਰੂ ਨੂੰ ਸੱਪ ਮਾਰਨ ਵਾਂਗੂ। [8]ਨਿਸ਼ਾਨਾਂ ਧਰਕੇ। [9]ਗੱਡ ਜਾਂਦੇ ਹਨ (ਤੀਰ)। [10]ਬਾਹਾਂ ਲੰਬੀਆਂ ਬਲ ਦੇ ਆਸਰੇ ...।

*ਇਹ ਰੀਗਾ ਫੁੱਲ ਨਾ ਪਾਉਣ ਦਾ ਗੁਰਮਤ ਦਾ ਅਸੂਲ ਸਫੁਟ ਹੈ। †ਜਦ ਫੱਲ ਬਿਆਸਾ ਵਿਚ ਪਾਏ ਗਏ ਫੇਰ ਸੰਸਾਰੀ ਰੀਤਿ ਕਿੱਥੇ ਰਹਿ ਗਈ। ‡ਪਾਃ—ਅੱਸੂ।

ਨਵੀਨਾ।ਸ਼ੁਭਤਿ ਸਿਕੰਧ ਉਤੰਗ ਜੁਗ ਮੁਖ ਬਾਕ ਪ੍ਰਬੀਨਾ॥੪॥ ਦਿਢ ਸੰਧੀ ਜੁਗ ਬਾਂਹ ਕੀ ਭੁਜਦੰਡ ਪ੍ਰਚੰਡੇ। ਕਰਸਾਖਾ ਦੀਰਘ ਸੁਮਿਲਿ ਸ਼ੁਭ ਰੇਖਨਿ ਮੰਡੇ[1]।ਰੇਖਾ ਲਗਿ ਮਣਿਬੰਧ[2]ਤੇ ਭਈ ਮੱਛ ਅਕਾਰਾ[3]।ਰੇਖਾ ਛਤਰ ਅਕਾਰ ਕੀ ਜਿਸ ਕੋ ਫਲ ਭਾਰਾ ॥੫॥ ਆਯੁਤ ਛਾਤੀ,ਉਦਰ ਪਰ ਤ੍ਰਿਵਲੀ[4]ਦ੍ਰੁਤਿ ਪਾਵੈ।ਚਿਬੁਕ ਚਾਰੁ ਬਿਸਤ੍ਰਿੱਤਿ ਕੁਛ[5]ਚੌਕਾਚਮਕਾਵੈ[6]।ਰਕਤਅਧਰ[7]ਸੁੰਦਰ ਮ੍ਰਿਦੁਲ ਬੋਲਤਿ ਮੁਸਕਾਏ।ਮੁਖ ਮੰਡਲ ਦੀਰਘ ਦਿਪਤਿ ਦ੍ਰਿਗਮ੍ਰਿਗਛਰ-ਪਾਏ[8]॥੬॥ ਸੁਭਟਨਿ ਕੀ ਬਿੰਦਨਾ ਸਬਲ ਅੱਭਨਾਸ ਕਰੈਤੇ। ਮਨਹੁੰ ਬੀਰ ਰਸ ਅਵਤਰਨੋ ਰਣਪ੍ਰਿਯ[9]ਲਖਿਯੰਤੇ।ਨਿਤ ਪ੍ਰਤਿ ਦੇਹਿ ਬਿਸਾਲ ਹੈ ਤਿਮ ਬਲ ਬਿਰਧਾਵੈ।ਤਿਮ ਹੀ ਸ਼ੱਤ੍ਰੂਨਿ ਮਰਦਬੋ ਨਿਜ ਭਾਵ ਜਨਾਵੈ[10]॥੭॥ਸਿਖ ਪਿਖਿ ਕੈ ਸਭਿ ਕਰਤਿ ਹੈਂ ਮਨੋ ਮਹਿੰ ਅਨੁਮਾਨਾ।–ਇਹ ਸਤਿਗੁਰੁ ਯੋਧਾ ਬਨਹਿ ਹਾਨੈ ਰਿਪੁ ਪ੍ਰਾਨਾ।-ਕੇਤਿਕ ਕਹੈਂ,ਨ ਜੋਗਤਾ ਗੁਰੁਕੇ ਘਰ ਐਸੇ। ਮਾਲਾ ਸੋਲੀ ਰਾਖਤੇ ਸੈਤਨਿ ਮਤਿ ਜੈਸੇ ॥੮॥ ਬਾਲਕ ਲੀਲਾ ਕਰਤਿ ਹੈਂ ਬਡਿ ਹੋਇ ਤਜੈ ਹੈਂ[11]।ਪਿਤ ਦਾਦੇ[12]ਕੀ ਰੀਤਿ ਕੋ ਸੁਨਿ ਪਿਖਿ ਬਰਤੈਹੈਂ[13]। ਕੋਚਿਤ ਕਹਹਿੰ[14]ਨ ਇਹ ਕਰਹਿੰ ਗੁਰੁਪੁਰਬ ਰੀਤਾ।ਦਿਪਤਿ ਪ੍ਰਤਾਪੀ ਤੇਜ ਤੇ ਸ਼ਸਤ੍ਰੂਨ ਮਹਿੰ ਪ੍ਰੀਤਾ॥ ੯ ॥ ਸਕਲ ਜੰਗ ਕੀ ਬਿਧਿ ਕਰਹਿੰ ਪ੍ਰਿਯ ਲਾਗੈ ਸੋਈ।ਅਰੁ ਬ੍ਰਿਧ ਕੋ ਬਚ ਕਹਜੋ ਜਿਮ ਸੋ ਹਟਹਿ ਨ ਕੋਈ। ਗੁਰੁ ਕੈ ਭਾਜਰ ਕਿਮ ਪਰੀ ਕਹਿ ਸਹਜ ਸੁਭਾਊ। ਭਾਜਿ ਵਡਾਲੀ ਮਹਿੰ ਰਹੇ ਇਮ ਬਚਸਫਲਾਊ[15]॥੧੦॥–ਮੁਗਲਮਾਰਿ ਗੁਰ ਉਪਜਹੈ–ਬਰਦੇਤਿਉਬਾਚਾ[16] –ਧਰਹਿੰ ਸ਼ਸਤ੍ਰ ਭੁਰਕਨਿ ਹਨੈਂ–ਇਹ ਹੋਵੈ ਸਾਚਾ'। ਗੁਰ ਮੂਰਤਿ ਸੁਰਤਿ ਚਿਤਹਿੰ[17] ਪੂਰਤਿ ਅਭਿਲਾਖੇ। ਹੋਰਿ ਹੋਰਿ ਅਨੁਮਾਨ ਕਰਿ ਸਿਖ ਬਹੁ-

---

[1](ਕਰ ਸਾਖਾ=) ਹੱਥ ਦੀਆਂ ਉਂਗਲੀਆਂ ਲੰਬੀਆਂ ਤੇ ਇਕੋ ਜਿਹੀਆਂ ਚੰਗੀਆਂ ਰੇਖਾਂ ਨਾਲ ਸ਼ਸ਼ੋਭਤ। [2]ਗੁੱਟਾਂ ਵਾਲਾ ਥਾਂ [ਮਿਸ:, ਮਣਿਬਧ=ਜਿੱਥੇ ਰਤਨਾਂ ਦੀਆਂ ਚੂੜੀਆਂ ਬੰਨ੍ਹੀਆਂ ਜਾਣ]। [3]ਮੱਛ ਦੇ ਅਕਾਰ ਵਾਲੀ ਰੇਖਾ। [4]ਪੇਟ ਪਰ ਪੈਣ ਵਾਲੇ ਤ੍ਰੈ ਵਲ। [5]ਸੁਹਣੀ ਠੋਡੀ ਫੈਲੀ ਹੋਈ ਥੋੜੀ ਜੇਹੀ। [6]ਤੇ ਸਾਹਮਣੇ ਦੇ ਚਾਰ ਦੰਦ ਚਮਕਦੇ ਹਨ। [7]ਲਾਲ ਬੁੱਲ੍ਹ। [8]ਨੇਤਰ ਹਰਨ ਨੂੰ ਡਰਾ ਦੇਣ ਵਾਲੇ (ਭਾਵ ਬੀਰ ਰਸ ਭਰੇ)। [9]ਜੰਗ ਦੇ ਪਿਆਰੇ। [10]ਸਰੀਰ ਦਾ ਵਧਣਾ ਵੈਰੀਆਂ ਨੂੰ ਮਲ ਸਿੱਟਣ ਦਾ ਭਾਵ ਜਣਾਉਂਦਾ ਹੈ। [11]ਛੱਡ ਦੇਣਗੇ। [12]ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੂ ਰਾਮਦਾਸ ਜੀ। [13]ਸਫਲ ਹੋਏ ਸਨ (ਬਾਬੇ ਬੁੱਢੇ ਜੀ ਦੇ)। [14]ਦਰ ਦਿੰਦਿਆਂ ਕਹਿਆ ਸੀ। [15]ਦੇਖਦੇ ਹਨ।

ਬਿਧਿ ਭਾਖੇਂ॥੧੧॥ਪਿਤ ਸਮੀਪ ਆਵਹਿੰ ਜਬਹਿ ਬਹੁ ਨੰਮ੍ਰੈ ਹੋਈ। ਜਾਵਤਿ ਬੈਠਹਿੰ ਸਭਾ ਮਹਿੰ ਮੁਖ ਪਿਖਿ ਸਭਿ ਕੋਈ। ਸਗਰੇ ਦੀਰਘ ਅੰਗ ਹੈਂ ਕਦ ਵਧਹਿ ਬਿਸਾਲ।ਦਬਹਿੰ ਸ਼ੱਤ੍ਰੁ ਛਾਯਾ ਤਰੇ[1] ਰਣ ਪਿਖਹਿੰ ਕਰਾਲ॥੧੨॥ ਸ਼੍ਰੀ ਅਰਜਨ ਲੈ ਗੋਦ ਮਹਿੰ ਸਿੱਖ੍ਯਾ ਸਿਖਰਾਵੈਂ।ਸਿਖ ਸੰਗਤਿ ਸੁਖਪਾਇ ਜਿਮ ਤਿਮ ਕਰਹੁ ਸੁਹਾਵੈ। ਗੁਰੁ ਸਿੱਖਨਿ ਸਨਮਾਨੀਅਹਿ ਨਿਤ ਬਨਹੁ ਸਹਾਈ।ਸ਼੍ਰੀਨਾਨਕ ਆਦਿਕ ਗੁਰੂ ਇਹ ਰੀਤਿ ਚਲਾਈ ॥੧੩॥ਗੁਰੁ ਬਾਲੀ ਬਹੁ ਕੰਠ ਕਰਿ ਉਠਿ ਪ੍ਰਾਤ ਉਚਾਰੋ। ਕਿਰਤਨ ਸੁਣਹੁ ਸਨੇਹ ਤੇ ਨਿਜ ਧਰਮ ਸੰਭਾਰੋ। ਜਾਮ ਜਾਮਨੀ ਜਾਗੀਅਹਿ ਮੱਜਨ ਕਰਿ ਲੀਜੈ। ਸਭਿ ਤੇ ਕਰਹੁ ਇਕੰਤ ਮਨ,ਪ੍ਰਭੁ ਸਿਮਰਨਕੀਜੈ॥੧੪॥ਚਿਤਵਹੁ ਅਪਨ ਸਰੂਪਕੋ ਸਭਿ ਚਿਤੀ ਅਨੰਦਾ।ਦਿਵਸ ਚਢੇ ਦਿਹੁ ਦਰਸ ਕੋ ਚਹਿ ਸੰਗਤਿ ਬ੍ਰਿੰਦਾ[2]। ਇੱਤਯਾਦਿਕ ਸਿੱਖਨਾ ਕਹੈਂ,ਲੈ ਅੰਕ ਦੁਲਾਰੈਂ। ਸੁੰਦਰਤਾ ਨਿਜ ਨੰਦ ਕੀ ਕਰਿ ਅਨੰਦੁ ਨਿਹਾਰੈਂ॥੧੫॥ ਚਹੁੰ ਦਿਸ਼ਿ ਤੇ ਬਹੁ ਸੰਗਤਾਂ ਪਹੁੰਚਹਿੰ ਸਮੁਦਾਯਾ।ਪੂਰਹਿੰ ਤਿਨ ਕੀ ਕਾਮਨਾ ਕਰਿ ਕੈ ਨਿਜ ਦਾਯਾ। ਢਾਕਾ ਆਦਿਕ ਦੇਸ਼ ਜੇ ਦ੍ਰਿਸ਼ ਪੂਰਬ ਕੇਰੇ। ਬੰਧੇ ਆਵਹਿੰ ਟੋਲ ਕੋ ਲੈ ਭੇਟ ਘਨੇਰੇ ॥੧੬॥ ਦਿਸਿ ਦੱਛਨ ਬਾਸੀ ਜੁ ਸਿਖ ਦਰਸ਼ਨ ਹਿਤ ਆਵੈਂ। ਅਭਿਮਤਿ[3] ਪ੍ਰਾਪਤਿ ਹੋਤਿ ਹੈ ਉਪਹਾਰ ਚਢਾਵੈਂ।ਆਦਿ ਹੈਦਰਾਬਾਦ ਜੇ ਪੁਰਿ ਗਿਨੇ ਨ ਜਾਈਂ। ਸੁਨਿ ਸੁਨਿ ਉੱਜਲ ਸੁਜਸ ਕੋ ਦਰਸਤਿ ਸਮੁਦਾਈ॥੧੭॥ਪੁਨ ਪਸ਼ਚਮ ਕੇ ਦੇਸ਼ ਜੇ ਬਡਿ ਨਗਰ ਸਥਾਨਾ।ਧਰਿ ਧਰਿ ਸ਼ਰਧਾ ਚੌਪ ਤੇ ਦਰਸਹਿੰ ਦੁਖ ਹਾਨਾ।ਬਲਖ ਬੁਖਾਰਾ ਸਿੰਧੁ ਪੁਰਿ ਕਾਬਲ ਕੰਧਾਰਾ। ਨਾਨਾ ਆਨਿ ਅਕੋਰ ਕੋ ਹੇਰਹਿੰ ਦਰਬਾਰਾ॥੧੮॥ ਤਿਮ ਉੱਤਰ ਦਿਸਿ ਕੋ ਮਨੁਜ ਆਵਹਿੰ ਧਰਿ ਭਾਊ। ਅਰਪੈਂ ਅਨਿਕ ਅਕੋਰ ਕੋ ਦੇਖਤਿ ਚਿਤ ਚਾਊ।ਸੈਮਤਿ ਮਹਿੰ ਮੇਲੇ ਉਭੈ ਅੰਮ੍ਰਿਤਸਰ ਲਾਗੈਂ। ਮਨ ਭਾਵਤਿ ਸਿਖ ਆਵਤੇ ਮੱਜਤਿ ਅਨੁਰਾਗੈਂ ॥ ੧੯ ॥ ਸ਼੍ਰੀ ਮੁਖ ਤੇ ਮਹਿਮਾ ਮਹਾਂ ਬਿਚ ਸ਼ਬਦ ਬਨਾਈ। ਪਠਿ ਸੁਨਿ ਕੈ ਸ਼ਰਧਾ ਧਰਤਿ ਪਹੁੰਚਹਿੰ ਦਰਸਾਈ। ਸਕਲ ਦਿਸਨਿ ਮਹਿੰ ਸੁਜਸ ਬਹੁ ਪਸਰਯੋ ਸ਼ੁਭ ਐਸੇ।ਪਾਰਦ ਨਾਰਦ ਸਾਰਦਾ ਰੰਗ ਉੱਜਲ ਜੈਸੇ[3]॥੨੦॥ਘਰ

---

[1]ਪ੍ਰਤਾਪ ਦੇ ਹੇਠ ਦਬਣਗੇ ਵੈਰੀ। [2]ਮਨ ਵਾਂਛਤ। [3]ਪਾਰੇ ਦਾ, ਨਾਰਦ ਦਾ ਤੇ ਸਾਰਦਾ ਦਾ ਜਿਵੇਂ ਉੱਜਲ ਰੰਗ ਹੁੰਦਾ ਹੈ।

ਘਰ ਫੂਲੀ ਮਾਲਤੀ[1] ਜਨੁ ਸੁਮਨਸ ਜਾਤੀ[2]। ਸੁਧਾ[3] ਕਿ ਚੰਦ੍ਰਕ ਚੰਦ੍ਰਿਕਾ[4] ਜਨਹੰਸਨਿ ਪਾਂਤੀ[5]।ਉਪਕਾਰੀ ਧੁਜ ਧਰਮ ਕੀ ਸ਼੍ਰੀ ਅਰਜਨ ਹੋਵਾ।ਧਾਰਨਿ ਗੁਰੁਤਾ ਭਾਰੁ ਕੋ ਦਿਢ ਥੰਭ ਖਰੋਵਾ॥੨੧॥ਨਰ ਅਨੁਹਰਿ[6] ਲੀਲਾ ਕਰਹਿੰ ਉਰ ਨਿਰਹੰਕਾਰਾ।ਦੇਤਿ ਮ੍ਰਿਦੁਲ ਉਪਦੇਸ਼ ਕੋ ਲਗਿ ਸਭਿਹਿਨਿ ਪਯਾਰਾ। ਕਰੇ ਅਜ਼ਮਤੀ ਸੈਂਕਰੇ ਸਿੱਧਾਂ ਸਭਿ ਦੀਨੀ। ਘਾਲੀ ਘਾਲ ਸੁ ਫਲਤਿ ਭੀ ਕਿਸ ਬਾਦ ਨ ਕੀਨੀ[7] ॥੨੨॥ ਅਜ਼ਮਤ ਨਹੀਂ ਜਨਾਵਤੋ ਸਿਰ ਦੇਤਿ ਨ ਦੇਰੇ।ਅਜਰ ਜਰਨ ਧੀਰਜ ਧਰਨਿ ਗੁਨ ਧਰੈਂ ਬਡੇਰੇ। ਸੱਤਿਨਾਮ ਕੋ ਦਾਨ ਦੇ ਨਰ ਭਗਤੀ ਲਾਏ।ਬ੍ਰਹਮ ਗਯਾਨ ਮਹਿੰ ਨਿਪੁਨ ਕੋ ਸਿੱਧਾਂ ਸਮੁਦਾਏ॥ ੨੩॥ਸਬਿਦਿਸ਼ਿਕੀ ਸੰਗਤਿ ਬਿਖੈ ਰਹਿੰਬ੍ਰਿੰਦ ਮਸੰਦਾ।ਆਗੇ ਹੁਇ ਨਿਜ ਸੰਗ ਲੈ ਦਰਸਹਿੰ ਸੁਖਕੰਦਾ। ਦੇਸ਼ ਬਿਦੇਸ਼ ਅਸ਼ੇਸ਼ ਮਹਿੰ ਲੈ ਕਰਿ ਗੁਰਕਾਰੇ। ਖਸ਼ਟ ਮਾਸ ਕੈ ਬਰਖ ਮੈਂ ਆਨੈਂ ਗੁਰਦ੍ਵਾਰੇ॥੨੪॥ਦਰਬ ਬਿਸਾਲ ਸੁ ਆਇ ਜਿਮ ਤਿਮ ਖਰਚ ਬਿਸਾਲਾ। ਦੇਗ ਅਤੋਟੀ ਚਲਤਿ ਹੈ ਨਿਸ ਦਿਨ ਜੁਗ ਕਾਲਾ।ਅਚੈਂ ਅਹਾਰ ਹਜ਼ਾਰ ਹੀ ਨਿਤਪ੍ਰਤਿ ਨਰ ਆਵੈਂ। ਨਿਕਟ ਹਜ਼ਾਰੋਂ ਰਹਤਿ ਹੈਂ ਗੁਰੁ ਕੋ ਘਰ ਖਾਵੈਂ ॥ ੨੫ ॥ ਸਿਰੋਪਾਉ ਪੁਨ ਦੇਤਿ ਹੈਂ ਸਿਖ ਹ੍ਵੈ ਮੁਖਿ ਜੋਈ।ਬ੍ਰਿੰਦ ਮਸੰਦ ਬਿਲੰਦ ਧਨ ਲੈ ਗੁਰੁ ਤੇ ਸੋਈ। ਇੱਤਜਾਦਿਕ ਨਿਤ ਖਰਚ ਕੋ ਕੁਛ ਤੋਟ ਨ ਆਵੈ।ਗਾਇੰ ਰਬਾਬੀ ਪੁੰਜ ਸਦ ਸੋ ਧਨ ਗਨ ਪਾਵੈਂ ॥੨੬॥ ਗੁਰ ਘਰ ਕੋ ਬਡ ਖਰਚ ਨਿਤ ਗਨ ਬ੍ਰਿਖਭ ਰਹੈਤੇ। ਖਰੇ ਭਰੋਸੇ ਹਯਨ ਕੇ ਧਨ ਦੇਤਿ ਲਹੈਤੇ। ਸੇਵਾ ਹਿਤ ਸਭਿ ਪਸੁਨਿ ਕੇ ਰਾਖੇ ਗਨ ਦਾਸਾ। ਲੇਤਿ ਚਾਕਰੀ ਸਕਲ ਸੋ ਪ੍ਰਾਪਤਿ ਧਨ ਰਾਸਾ ॥੨੭॥ ਅਪਰ ਥਾਨ ਜਿਸ ਕੇ ਨਹੀਂ ਬਿਤ[8] ਹਾਥ ਨ ਆਵੈ। ਸੋ ਗੁਰੁ ਕੇ ਪੁਰਿ ਗਿਰ ਰਹੈ ਨਿਤ ਭੋਜਨ ਖਾਵੈ।ਮਾਣ ਨਿਮਾਣਨਿ ਕੋ ਪ੍ਰਭੂ ਬਹੁ ਤ੍ਰਾਣ ਨਿਤਾਣੇ। ਖਾਇ ਗੁਰੂਕੇ ਸਦਨਤੇ ਮਾਨਹਿੰ ਹਰਿਭਾਣੇ॥੨੮॥ਸੱਤਿਨਾਮ ਕੋ ਸਿਮਰਿਬੋ ਪਸਰਨੋ ਜਗ ਸਾਰੇ।ਭਗਤਿ ਕਰਹਿੰ ਮਿਲਿ ਸੰਗਤਾਂ ਗੁਰੁ ਸੁਜਸੁ ਉਚਾਰੇ।ਤਜੈਂ ਬਿਕਾਰਨਿ ਕੋ ਰਿਦੇ ਗੁਨ ਗਨ ਉਪਜਾਵੈਂ। ਸੁਨਹਿੰ ਉਚਾਰਹਿੰ ਕੀਰ-

---

[1]ਚਿਟੇ ਫੁੱਲਾਂ ਦੀ ਇਕ ਵਡੀ ਵੇਲ। [2]ਚੰਬੇਲੀ ਦੇ ਫੁਲ [ਸ਼ਿਸ:, ਜਾਤੀ=ਚਮੇਲੀ]। [3]ਅੰਮ੍ਰਿਤ। [4]ਚੰਦ੍ਰਕ=ਚਾਂਦਨੀ। ਚੰਦ੍ਰਿਕਾ=ਜੂਹੀ, ਨਿੱਕੀ ਚੰਬੇਲੀ (ਅ) ਚੰਦਰਮਾਂ ਦੀ ਚਾਂਦਨੀ [ਚੰਦ੍ਰਕ=ਚੰਦ। ਚੰਦ੍ਰਿਕਾ=ਚਾਂਦਨੀ]। [5](ਅਥਵਾ) ਮਾਨੋਂ ਹੰਸਾਂ ਦੀ ਪੰਗਤੀ ਹੈ। [6]ਸੰਸਾਰੀ ਪੁਰਸ਼ਾਂ ਵਾਂਗ। [7]ਕਿਸੇ ਦੀ (ਘਾਲ) ਬਿਰਥਾ ਨਹੀਂ ਗਈ। [8]ਰੋਜ਼ੀ।

ਤਨ ਪ੍ਰਭੁ ਪ੍ਰੀਤਿ ਲਗਾਵੈਂ ॥੨੯॥ ਸਲਿਤਾ ਸੁੰਦਰ ਭਗਤਿ ਕੀ ਸਭਿ ਦੋਸ਼ ਬਿਚਾਰੀ। ਸਿੱਖ ਮੀਨ ਨਹਿੰ ਤਜਿ ਸਕਹਿੰ ਸ਼ਰਧਾ ਬਰ ਬਾਰੀ। ਸਦਗੁਨ ਕਮਲ ਪ੍ਰਫੁੱਲਨਤੇ,ਜਨ ਗਨ ਜਲਜੰਤਾ[1]।ਭ੍ਰਮ ਬੇਮੁਖਤਾ ਕੂਲ ਦ੍ਵੈਸੇ ਤਰੁ ਹੰਤਾ[2] ॥ ੩੦ ॥ ਬ੍ਰਹਮ ਗਯਾਨ ਸਾਗਰ ਮਹਾਂ ਤਿਸ ਕੋ ਸਮੁਹਾਈ। ਪ੍ਰਾਪਤਿ ਸਭਿ ਥਲ ਮਹਿੰ ਸੁਗਮ, ਸੁਰ ਗਨ ਕੋ ਭਾਈ[3]। ਕੌਨ ਕੌਨ ਗੁਨ ਗੁਰੂ ਕੇ ਕਵਿ ਬਰਨ ਸੁਨਾਵੈ।ਸ਼ੇਖ ਸ਼ਾਰਦਾ ਕਹਨਿ ਤੇ ਮਨ ਮਹਿੰ ਸਕੁਚਾਵੈ॥੩੧॥ ਦੋਹਰਾ ॥ ਨਰ ਤਨ ਸਾਂਗੀ[4] ਜਿਮ ਧਰਨੋ ਕਰਹਿੰ ਨਿਬਾਹਨਿ ਸੋਇ। ਰੂਪ ਦੁਰਾਵੈਂ ਪ੍ਰਥਮ ਕੋ ਕਵਿ ਸੰਤੋਖ ਸਿੰਘ ਜੋਇ ॥ ੩੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ ‘ਸ਼੍ਰੀ ਗੁਰ ਗੁਨ’ ਬਰਨਨੰ ਨਾਮ ਤ੍ਰੀਨ ਬਿੰਸਤੀ ਅੰਸੂ ॥੨੩॥

੨੪. [ਜਹਾਂਗੀਰ ਕਸ਼ਮੀਰ ਨੂੰ]।

ਦੋਹਰਾ ॥ ਨਿਤ ਪ੍ਰਤਾਪ ਅਰੁ ਸੁਜਸੁ ਕੋ ਸੁਨਿ ਸੁਨਿ ਪ੍ਰਿਥੀਆ ਕਾਨ।ਬਹੁਤ ਬਿਸੂਰਤਿ ਦੁਖਤਿ ਹੈ ਰੁਚਹਿ ਨ ਭੋਜਨ ਖਾਨ ॥੧॥ ਸ੍ਰੈਯਾਛੰਦ॥ਸੁਜਸ ਗੁਰੂ ਕੋ ਘ੍ਰਿਤ ਸਮ ਜਾਨਹੁ ਪ੍ਰਿਥੀਆ ਜਰੈ ਹੁਤਾਸਨਿ ਹੋਇ। ਗੁਰ ਕੀਰਤਿ ਬਰਖਾ ਜਿਮ ਪਾਵਸ ਰਿਦਾ ਜਵਾਸੋ ਜਰ ਜਰ ਖੋਇ[5]।ਚਿੰਤਾ ਸਲਿਤਾ ਕਰਹਿ ਬਧਾਵਨਿ ਬਹਨੋ ਜਾਤਿ ਮਨ ਥਿਰਹਿ ਨ ਕੋਇ। ਸੈਕਟ ਨੀਰ ਵਧਹਿ ਨਿਤ ਪ੍ਰਤਿ ਹੀ ਤਟ ਨਿਚਿੰਤ ਨਹਿੰ ਪਾਵਤਿ ਸੋਇ ॥੨॥ ਹੇਰਿ ਹੇਰਿ ਪਤਿ ਕੋ ਮੁਖ ਕਰਮੋ ਧੀਰਜ ਦੇਤਿ ‘ਨ ਕਰੀਅਹਿ ਚਿੰਤ। ਤਨ ਕੋ ਭੱਖਨਤਿ ਹੈਂ[6] ਨਿਸ ਦਿਨ ਮਹਿੰ ਅਤਿ ਦੁਰਬਲਤਾ ਤੁਮਹਿ ਕਰੈਤਿ। ਰੁਚਿ ਸੋਂ ਖਾਨ ਪਾਨ ਨਹਿੰ ਕਰਤੇ ਉਰ ਕੋ ਹਰਖ ਮਹਾਂ ਨਿਤ ਹੈਂਤਿ[7]। ਚਿੰਤਾ ਸਮ ਬੈਰੀ ਨਹਿੰ ਦੂਸਰ ਅੰਤਰ ਬਰਿ ਕੈ ਦੁਖ ਬਰਧੈਤਿ[8] ॥੩॥ ਜਤਨ ਅਨੇਕ ਕਰਹੁ ਜੁਤਿ ਉੱਦਮ, ਮਿੱਤ੍ਰ ਨ ਕੋ ਉਤਸਾਹੁ ਸਮਾਨ[9]। ਸੁਲਹੀ ਹੁਤੋ ਸਹਾਇਕ ਮਰਿਗਾ,ਅਬਿ ਚੰਦ੍ਰ ਬਛ ਸ਼ਾਹੁ ਦਿਵਾਨ। ਮੁਲਕਾਤ ਕਰਿ ਮਸਲਤ ਠਾਨੀ ਤਿਸਕੋ ਪੁਸ਼ਟ ਕਰਹੁ ਹਿਤ ਠਾਨਿ। ਉਤਸਾਹੀ ਨਰ ਚਹੈ ਸੁ ਕਰਿ ਹੈ, ਚਿੰਤਾਵਾਨ ਪ੍ਰਾਨ ਦੇ ਹਾਨਿ॥੪॥ ਲਿਖਹੁ ਪੱਤ੍ਰਿਕਾ ਸੁਧਿ ਮੰਗਵਾਵਹੁ ਕਿਮ

---

[1]ਸਮੂਹ ਦਾਸ ਜਲ ਜੀਵਾਂ (ਵਤ ਖੁਸ਼ੀ)। [2]ਸੈਸੇ ਰੂਪ ਬ੍ਰਿੱਛ ਹੈ ਤੇ ਭਰਮ ਤੇ ਬੇਮੁਖਤਾ ਕੰਢੇ ਹਨ ਦੋ ਸੋ ਨਾਸ਼ ਕੀਤੇ ਹਨ। [3]ਸਭ ਦੇਵਤਿਆਂ ਨੂੰ ਚੰਗੀ ਲਗੀ ਹੈ। [4]ਸਾਂਗ ਕਰਨ ਵਾਲਾ। [5]ਗੁਰੂ ਦੀ ਕੀਰਤੀ ਹੈ ਜਿਵੇਂ ਬਰਖਾ ਬਰਸਾਤ ਦੀ ਤੇ ਹਿਰਦਾ (ਉਸ ਦਾ) ਜਵਾਹੇ ਵਾਂਗ ਸੜਕੇ ਜੜ੍ਹ ਨੂੰ ਗੁਰਾਂਦਾ ਹੈ ਯਾ ਸੜ ਸੜ ਕੇ ਨਾਸ਼ ਹੁੰਦਾ ਹੈ। [6]ਖਾਂਦੀ ਹੈ (ਚਿੰਤਾ)। [7]ਨਾਸ਼ ਕਰਦੀ ਹੈ। [8]ਦੁੱਖ ਵਧਾਉਂਦੀ ਹੈ (ਚਿੰਤਾ)। [9]ਉਤਸਾਹ ਵਰਗਾ (ਹੋਰ) ਕੋਈ ਮਿੱਤ੍ਰ ਨਹੀਂ।

ਦਿਵਾਨ ਕੇ ਮਨ ਮਹਿੰ ਆਇ। ਦਿਹੁ ਉਤਸਾਹ ਗਹਾਵਹੁ ਰਿਪੁ ਕੋ ਸੋ ਮਾਲਿਕ ਮੁਲਕਨਿ ਸਮੁਦਾਇ। ਚਹੈ ਸੁ ਕਰੈ ਬਲੀ ਸਭਿ ਰੀਤਿਨਿ ਗਹਿ ਕੈ ਪ੍ਰਾਨ ਤਾਂਹਿ ਬਿਨਸਾਇ। ਗੁਰੁਤਾ ਗਾਦੀ ਲੇਹੁ ਸ਼ਾਹੁ ਤੇ ਚਹੁੰਦਿਸਿ ਕੀ ਸੰਗਤਿ ਚਲਿ ਆਇ'॥੫॥ਇਮ ਕਰਮੋ ਨੇ ਜਬਿ ਸਮੁਝਾਯੋ ਲਿਖੀ ਪੱਤ੍ਰਿਕਾ 'ਸੁਨਹੁ ਦਿਵਾਨ! । ਗਹਨੋ ਅਲੈਬ ਤੁਮਾਰੋ ਹਮ ਨੇ ਨਿਸਦਿਨ ਤੁਵ ਦਿਸ਼ਿ ਕੋ ਮਨ ਧਰਾਨ। ਸ਼ੱਤ੍ਰੁ ਹਤਨਿ ਜਤਨਿ ਨਹਿੰ ਕੀਨਸਿ, ਕੈ ਬਿਸਾਰਿ ਦੀਨਸਿ ਇਤ ਗਰਾਨ?[1] ਭਾਗ ਬਲੀ ਹਮ ਆਸ਼ਿਖਿ ਨਿਤ ਕਹਿੰ, ਰਹਹਿ ਸ਼ਾਹੁ ਸੋਂ ਕਾਰ ਮਹਾਨ'[2]' ॥੬॥ ਦੇ ਕਰਿ ਨਰ ਕਰ ਤੁਰਤ ਪਠਾਈ'ਉੱਤਰ ਆਨੋ ਤੂਰਨਿ ਜਾਇ'।ਗਮਨਜੋ ਦਿੱਲੀ ਦਿਸ਼ਿ ਕੋ ਪਹੁੰਚਜੋ ਮਿਲਜੋ ਦਿਵਾਨ ਸਾਥ ਹਰਖਾਇ। 'ਗੁਰੁ ਪ੍ਰਿਥੀਏ ਕੀ ਹੈ ਇਹ ਪਾਤੀ ਛਾਤੀ ਦੁਖਤਿ ਲਿਖੀ ਅਕੁਲਾਇ'। ਲੈ ਕਰਿ ਖੋਲਿ ਪਠੀ ਭਬਿ ਚੰਦੂ ਲਖੀ ਹਕੀਕਤ ਜਜੋਂ ਦੁਖ ਪਾਇ॥ ੭॥ ਉੱਤਰ ਲਿਖਜੋ ਦੁਸ਼ਟ ਨੇ ਤਤਛਿਨ 'ਨਹਿੰ ਬੈਠਜੋ ਮੈਂ ਬਾਤ ਬਿਸਾਰ। ਦੁਹਿਤਾ ਬਦਨ[3] ਕੁਮਾਰੀ ਦੇਖਤਿ ਲਗਤਿ ਸੂਲ ਸਮ ਰਿਦੇ ਮਝਾਰਿ। ਕਰਕਤਿ ਨਿਤਪ੍ਰਤਿ ਚਿਤ ਮੈਂ ਅਤਿਸ਼ੈ ਰਿਪੁ ਬਿਸਾਲ ਕੋ ਜਸੁ ਬਿਸਤਾਰਿ। ਰੁਚਹਿ ਨ ਭੋਜਨ,ਜੁਰਹਿੰ ਨ ਪਲਕਾਂ ਬਿਨਾਂ ਨੀਂਦ ਮੈਂ ਝੁਰੌਂ ਉਦਾਰ॥੮॥ਸ਼ਾਹੁ ਲਹੌਰ ਚਲਨਿ ਕੀ ਦੇਰੀ ਆਇ ਸੰਗ ਮੈਂ ਕਰੌਂ ਉਪਾਇ। ਗਹਿ ਲੇਵੌਂ ਕਰਿ ਕੈਦ ਬਿਨਾਸੌਂ,ਲਖਹੁ ਨਿਸੰਸੈ ਮੈਂ ਜੁ ਅਲਾਇ। ਗੁਰੁਤਾ ਗਾਦੀ ਤੋਹਿ ਦਿਵਾਵੌਂ ਸ਼ਾਹੁ ਪਾਸ ਤੇ ਬਾਕ ਕਹਾਇ। ਸ਼ਭਿ ਦਿਸ਼ਿ ਮਹਿੰ ਬਿਦਤਹਿ,ਧਨ ਪਾਵਹਿ,ਸਕਲ ਸੰਗਤਾਂ ਭੇਟਚਢਾਇੰ'॥੯॥ਦਈ ਪੱਤ੍ਰਿਕਾ ਕੁਛਕ ਦਰਬ ਜੁਤ ਲੇ ਕਰਿ ਨਰ ਕੋਠੇ ਕੋ ਆਇ।ਪ੍ਰਿਥੀਏ ਪਾਸ ਦਈ ਲੇ ਖੋਲੀ ਪਠਿ ਕਰਿ ਰਹਜੋ ਮਹਾਂ ਹਰਖਾਇ।–ਮੁਝ ਦੁਖ ਤੇ ਦੁਖ ਸੋ ਗੁਨ ਤਿਸਕੋ ਕੈਸੇ ਕਰੈ ਨਅਨਿਕ ਉਪਾਇ–।ਸਭਿ ਕੁਟੰਬਕੋ ਕੀਨਿ ਸੁਨਾਵਨਿ ਖੁਸ਼ੀ ਕਰਹਿ ਮਨ ਮੋਦ ਵਧਾਇ॥੧੦॥ਧਰਿ ਧੀਰਜ ਭਬਿ ਬੈਠਜੋ ਘਰ ਮਹਿੰ –ਮੁਝਤੇ ਚਿੰਤਾ ਚੰਦੂ ਮਹਾਨ[4]। ਕਰਹਿ ਪ੍ਰਤੀਖਨਿ ਸ਼ਾਹੁ ਆਗਮਨਿ ਬਿਨਾ ਜਤਨ ਮਮ ਸ਼ੱਤ੍ਰੁ ਹਾਨਿ। ਪੂਰਬ ਭਾਗ ਉਦੇ ਅਬਿ ਮੇਰੇ ਬਨੌਂ ਗੁਰੂ ਹੁਇ ਸਿੱਖ ਜਹਾਨ।ਪੁਨੈਂ ਸੁਤ ਮਿਹਰਵਾਨ ਬਿਦਤੈ ਹੈ ਅਨਗਨ ਧਨ ਭੋਗਹਿ

[1] ਪਾਤਸ਼ਾਹ ਨਾਲ (ਤੇਰਾ) ਕੰਮ ਬਣਿਆਂ ਰਹੇ, ਛਾਵ ਨੌਕਰੀ ਬਣੀ ਰਹੇ। [2] ਪੱਤਰੀ ਦਾ ਮੂੰਹ। [3] ਚੰਦੂ ਨੂੰ ਚਿੰਤਾ ਬੜੀ ਹੈ।

ਸੁਖਦਾਨ–॥੧੧॥ਉਤ ਚੰਦੂ ਅਵਸਰ ਕੋ ਚਾਹਤਿ–ਸ਼ਾਹੁ ਪ੍ਰਸੰਨ ਬਾਤ ਲੇ ਮਾਨਿ–ਕਰਿ ਫਰੇਬ ਅਵਕਾਸ਼ ਪਾਇ ਕਰਿ ਤੁਰਕੇਸ਼ੁਰ ਸੋਂ ਕੀਨਿਬਖਾਨ। 'ਹਜ਼ਰਤ ! ਸੁਨਹੁ ਰਹੇ ਬਹੁ[1] ਦਿੱਲੀ ਸਮੋਂ ਬਿਤਾਯਹੁ ਬਸੇ ਮਹਾਨ।ਫਿਰਨੋ ਦੇਸ਼ ਅਸ਼ੇਸ਼ ਆਪਨੇ ਸੁਧਿ ਕੋ ਲੇਹੁ ਪਨਾਹ ਜਹਾਨ[2] !॥੧੨॥ ਬਡੇ ਤੁਮਾਰੇ ਬਿਚਰਤਿ ਜਿਤ ਕਿਤ ਗਰਮੀ ਸਮੈ ਗਮਹਿ ਕਸ਼ਮੀਰ।ਕੇਸਰ ਘੋਰ ਬਿਲਾ-ਸਹਿੰ[3] ਬੇਗਮ ਅਤਰ ਗੁਲਾਬ ਉਡ਼ਾਇ ਅਮੀਰ[4]। ਕਰੈਂ ਸੈਲ ਮਗ ਸੈਲਨਿ ਕੇਰੀ ਜਹਾਂ ਨ ਕਰਤੀ ਤਪਤ ਅਧੀਰ। ਗਨ ਮੇਵਨਿ ਕੇ ਬਿਟਪਨਿ ਦੇਖਤਿ, ਮਨ ਭਾਵਤਿ ਪਹਿਰਤਿ ਬਰ ਚੀਰ॥੧੩॥ ਜਿਮ ਇਕ ਥਲ ਜਲ ਰੋਕਸੋ ਬਿਗਰਹਿ ਤਿਮ ਤੁਮਰੋ ਇਕ ਥਲ ਮਹਿ ਬਾਸ। ਤੇਜ ਹੀਨ ਹੁਇ ਤ੍ਰਾਸਤਿ ਨਹਿੰ ਨਰ, ਨਹੀਂ ਪ੍ਰਤਾਪ ਬਿਸਾਲ ਪ੍ਰਕਾਸ਼। ਅਬਿ ਸੁਰਧ ਕੀ ਚੰਛ ਕਿਰਨ ਭੀ ਇਹਠਾਂ ਹੋਵਹਿ ਤਪਤ ਅਵਾਸ। ਨਹਿੰ ਕਸ਼ਮੀਰ ਬਿਖੈ ਅਸ ਉਸ਼ਨ[5] ਸੁ ਗਮਨਹੁ ਕੀਜਹਿ ਤਹਾਂ ਬਿਲਾਸ' ॥ ੧੪॥ ਸੁਨਤਿ ਸ਼ਾਹੁ ਕੇ ਉਰ ਮਹਿੰ ਭਾਈ 'ਆਛੀ ਬਾਤਿ ਕਹੀ ਸਮੁਝਾਇ। ਸੁਮਤਿਵਾਨ ਗੁਨ ਖਾਨ ਪੁਰਾਤਨ ਕਰਸੋ ਦਿਵਾਨ ਇਹੀ ਲਾਖ ਪਾਇ[6]। ਨਿਤ ਹਮਰੇ ਤਨ ਕੋ ਸੁਖ ਚਾਹਤਿ ਨੀਕੀ ਬਾਤਨਿ ਦੇਤਿ ਬਤਾਇ। ਅਬਿ ਬਹਾਰ ਕਸ਼ਮੀਰ ਦੇਸ਼ ਕੀ ਜਹਾਂ ਨ ਸੂਰਜ ਤਪਤ ਉਪਾਇ' ॥ ੧੫॥ ਇਮ ਕਹਿ ਸਿਰੋਪਾਉ ਬਹੁ ਮੋਲਾ ਚੰਦੂ ਕੋ ਬਖਸ਼ਸੋ ਬਡਿਆਇ। 'ਗਮਨ ਹੋਤਿ ਤਯਾਰੀ ਕਰਿ-ਵਾਇਸਿ ਆਧੀ ਚਮੂੰ ਰਹੇ ਇਸ ਥਾਇ। ਆਧੀ ਸੰਗ ਚਲਹਿ ਕਹਿ ਦੀਜੈ' ਸਭਿ ਬੇਗਮਕੋ ਦੀਨਿ ਸੁਨਾਇ।'ਚਲਹੁ ਪਿਖਹਿ ਕਸ਼ਮੀਰ ਦੇਸ਼ਕੋ,ਬਿਲ-ਸਹਿੰ ਬਿਨਾ ਉਸ਼ਨ ਹਰਖਾਇ॥੧੬॥ਗਜ ਤੁਰੰਗ ਸਨੰਦਨ ਅਰੁ ਡੋਰੇਚਲੀ ਪਾਲਕੀ ਹਜ਼ਰਤ ਸੰਗ।ਸੈਨਾਂ ਉਮਡੀਜਨੋਂ ਹੜ੍ਹ ਕਾ ਜਲ ਚਲਸੋ ਸ਼ਾਹੁਧਰਿ ਰਿਦੈ ਉਮੰਗ॥ ਚੰਦੂ ਬਿਲੰਦ ਅਨੰਦਤਿ ਹ੍ਵੈ ਕੈ ਦੁਹਿਤਾ ਦੇਖਤਿ ਕਰਿ ਮਨ

---

[1]ਬਹੁਤ ਰਹੇ ਹਾਂ। [2]ਹੇ ਜਹਾਂ ਪਨਾਹ ! [3]ਕੇਸਰ ਘੋਲਕੇ ਅਨੰਦ ਭੋਗਦੇ ਸਨ। [4]ਇਕ ਪ੍ਰਕਾਰ ਦੀ ਖੁਸ਼ਕ ਖੁਸ਼ਬੋ ਜੋ ਕਿ ਕਪੜਿਆਂ ਪਰ ਸਿੱਟਦੇ ਹਨ। [ਅ:, ਅ਼ਬੀਰ=ਖੁਸ਼ਕ ਖੁਸ਼ਬੋ (ਅ) ਮੰਦਲ ਗੁਲਾਬ ਤੇ ਕਸਤੂਰੀ ਤੋਂ ਬਣੀ ਖੁਸ਼ਬੋ। (ਏ) ਕੇਸਰ ਤੋਂ ਭੀ ਬਣਾਂਦੇ ਹਨ।] (ਅ) ਹਿੰਦੀ ਵਿਚ ਸਿੰਘਾੜੇ ਦੇ ਆਟੇ ਹਲਦੀ ਤੇ ਚੂਨੇ ਤੋਂ ਬਣਿਆਂ ਗੁਲਾਲ। (ਏ) ਅਬਰਕ ਦਾ ਧੂੜਾ। (ਸ) ਚੰਦਨ ਘਸਾ ਕੇ ਸੁਕਾ ਕੇ ਬਣਿਆਂ ਧੂੜਾ। (ਹ) ਕੋਈ ਸੁਗੰਧਿਤ ਅਲਤਾ। [5]ਗਰਮੀ। [6]ਇਹੀ ਗੱਲ ਜਾਣਕੇ (ਤੈਨੂੰ) ਦਿਵਾਨ ਕੀਤਾ ਹੈ।

ਭੰਗ।–ਦੇਉਂ ਬਸਾਹਕੈ ਲੇਉਂ ਪ੍ਰਾਨ ਗੁਰੁ ਤੋਂ ਮੁਝਕੋ ਸੁਖਹੈਸਰਬੰਗ[1]–॥੧੭॥ ਸ਼ਾਹੁ ਸੰਗ ਚਢਿ ਚਲਨੋ ਮਤੰਗਹਿ ਡੇਰਾਕਰਤਿ ਚਲਤਿ ਪੁਨ ਪ੍ਰਾਤ[2]।ਕਬਿ ਹਜ਼ਰਤ ਗਜ ਪਰ ਚਢਿ ਚਾਲਹਿੰਕਬਿ ਤੁਰੰਗਪਰ ਉਰ ਹਰਖਾਤਿ। ਕਬਹੁੰ ਪਾਲਕੀ ਬੈਠਤਿ ਗਮਨਤਿ ਚਮੂੰ ਅਨਿਕ ਉਮਰਾਵ ਪ੍ਰਧਾਤਿ[3]।ਬਾਜੇ ਬਜੈਂ ਛੁਟਹਿੰ ਬਹੁ ਤੋਪੈਂ ਧੌਂਸੇ ਧੁੰਕਾਰਤਿ ਮਗ ਜਾਤਿ ॥੧੮॥ ਮਗ ਉਲੰਘ ਸਤੁ-ਦ੍ਰਵ ਤਟ ਆਏ ਤਰੀ ਤਰੀ ਪਰ[4] ਹ੍ਵੈ ਗੇ ਪਾਰਗਨ ਨੌਕਾ ਹਿਤ ਲਸ਼ਕਰ ਇਕਠੀ ਬਹੁ ਕੇਵਟ[5] ਮਿਲਿ ਦਏ ਉਤਾਰਿਸਨੈ ਸਨੈ ਬਿਚ ਦੇਸ਼ ਦੁਆਬੇ ਕਰਤਿ ਸੈਰ ਕੋ ਪੰਥ ਮਝਾਰਤੀਰ ਬਿਪਾਸਾ ਕੇ ਚਲਿ ਪਹੁੰਚਨੋ ਤਿਸ ਦਿਨ ਹਯ ਪਰ ਭਾ ਅਸਵਾਰ ॥੧੯॥ਕਰਨਿ ਅਖੇਰ ਪੰਥ ਕੋ ਛੋਰਨੋ ਉਮਰਾਵਨਿ ਕੁਛ ਲੇ ਕਰਿ ਸੰਗਿ। ਖੋਜਤਿ ਫਿਰਤਿ ਕੁਲ ਸਲਿਤਾ ਕੇ ਨਿਕਸਨੋ ਕਾਰੀ ਪਿਸ਼ਟ ਕੁਰੰਗ[6]। ਜਹਾਂਗੀਰ ਜਬਿ ਕਰਨੋ ਬਿਲੋਕਨਿ ਅਪਰ ਬਰਜਿ ਕਿਯ ਤੋਜ ਤੁਰੰਗ।ਬਲੀ ਬੇਗਤੇਬਹਨੋ ਬਾਧੁਸਮ ਮਿਲਤਿਜਾਤਿ ਪਾਛੇ ਹਿਤਭੰਗ[7] ॥੨੦॥ਬਿਖਮ ਸਥਲ ਆਗੇ ਕੁਛੁ ਆਇਵ ਬਾਜੀ ਕੀਨਸਿ ਦੀਰਘਛਾਲ। ਜਹਾਂਗੀਰ ਅਵਿਨੀਪਰ ਗਿਰਗਾ ਲਗੀ ਲਾਤ ਪਰ ਚੋਟ ਬਿਸਾਲ। ਸੰਗਨਿ[8] ਗਹਨੋ ਦੌਰ ਕੈ ਤਤਛਿਨ ਸਨਮਾਨਤਿ ਬਹੁ ਲੀਨਿ ਉਠਾਲ। ਲਜਾਇ ਪਾਲਕੀ ਬਿਖੈ ਸੁ ਪਾਇਵ ਸਨੈ ਸਨੈ ਗਮਨੈ ਤਿਸਕਾਲ॥੨੧॥ ਹਾਹਾਕਾਰ ਕਰੈ ਸਭਿ ਲਸ਼ਕਰਿ 'ਹਜ਼ਰਤਿ ਗਿਰਨੋ ਸਹਾਇ ਖੁਦਾਇ!'। ਚੰਦੂ ਨਿਕਟ ਗਯੋ ਕਰਿ ਬੰਦਨ ਬਹੁਤਦਰਦਕੀ ਬਾਤਜਨਾਇ।ਸ਼ਾਹੁ ਦ੍ਰਿਸ਼ਟਿ ਇਸ ਕੀ ਦਿਸ਼ਿ ਆਏ ਕਹਨੋ ਬਾਕ[9]'ਕਿਛੁ ਕਰਹੁ ਉਪਾਇ।ਜਨਮ[10]ਕਿਤਾਬ ਨਜੂਮੀ ਸੋਧਹਿ ਕਿਸ ਕਾਰਨ ਤੇ ਮੈਂ ਦੁਖ ਪਾਇ?'॥੨੨॥ਅਵਸਰ ਲਹਨੋ ਦੁਸ਼ਟਨੋ ਭਾਖਨੋ'ਹਜ਼ਰਤ!ਕਹਿਬੋ ਉਚਿਤ ਨਬਾਤ।ਕਹੋਂ ਕਹਾਂ ਨਿਸਤਸਕਰ ਲਾਗੀ ਗਈ ਕਿਤਾਬ ਭਈ ਸੁਧਿ ਪ੍ਰਾਤ।ਅਪਰਦਰਬ ਸਾਮਿੱਗ੍ਰੀ ਕੇਤਿਕ ਭਾ ਨੁਕ-ਸਾਨ ਆਜ ਕੀ ਰਾਤਿ।ਬਹੁਤ ਚੋਰ ਇਸ ਦੇਸ਼ ਭਏ ਅੱਬ ਕਿਤ ਕੋ ਗਏ ਨ ਜਾਨੇ ਜਾਤਿ'॥੨੩॥ਸੁਨਿ ਹਜ਼ਰਤਿ ਮਤਿ ਬਿਸਮਤ ਅਤਿਸ਼ੈ 'ਮੋਹਿ ਰਾਜ ਕਿਤ ਚੋਰ ਬਸੰਤਿ?।ਤ੍ਰਾਸ ਨ ਮਾਨਹਿੰ ਮੇਰੋ ਚਿਤ ਮਹਿੰ ਮਮ ਡੇਰੇ ਕੋ ਆਇ

---

[1]ਸਾਰਿਆਂ ਅੰਗਾਂ ਵਿਚ। [2]ਸਵੇਰੇ। [3]ਜਾਂਦੇ ਹਨ। [4]ਬੇੜੀ ਪੁਰ (ਚੜ੍ਹ ਕੇ) ਤਰ ਕੇ। [5]ਮਲਾਹ। [6]ਕਾਲੀ ਪਿੱਠ ਵਾਲਾ ਹਿਰਨ (ਹੀਰਾ ਮ੍ਰਿੱਗ)। [7]ਮਾਰਨ ਲਈ। [8]ਸਾਥੀਆਂ ਨੇ। [9]ਜਨਮ ਦੀ।

ਲਗੀਤਿ।ਲਵਪੁਰਿ ਕੋ ਸੂਬਾ ਨਹਿੰ ਤ੍ਰਾਸਤਿ ਨਰਖੋਟਨਿ ਕੋ ਨਹੀਂਗਹੰਤਿ[1]। ਜਨੋਂਕਨੋਂਕਰਿ ਤਸਕਰਕੋਸਾਥਤ ਗਹਿਕਰਿ ਦਿਹੁਸਜਾਇਅਤਨੇਤ[2]॥੨੪॥ ਹਾਥ ਬੰਦਿ ਚੰਦੂ ਕਹਿ ਨਿੰਦਕ[3]ਇਕ ਅਰਜਨ ਖੱਤ੍ਰੀ ਲਖਿਯੰਤਿ।ਕਹੈ ਸੁ –ਨਾਨਕ ਗਾਦੀ ਪਰ ਮੈਂ–ਨਹਿੰ ਕਿਸਹੂੰ ਤੇ ਚਿਤ ਭਰਪੰਤਿ।ਸੋ ਰਾਖਤਿਹੈ ਤਸਕਰ ਕੋ ਢਿਗ ਜਹਿੰ ਕਹਿੰਤੇ ਧਨ ਕੋ ਚੁਰਵੰਤਿ[4]।ਤੁਮ ਤੇ ਤਨਕ ਤ੍ਰਾਸ ਨਹਿੰ ਪਾਯਹੁ ਭੈਰੇ ਮਹਿੰ ਤੇ ਵਸਤੁ ਕਢੰਤਿ॥੨੫॥ਰਾਮਦਾਸ ਪੁਰਿ[5] ਮਹਦ ਬਸਾਯੋ,ਗੁਰੁ ਕਹਾਇ ਬਨਜੋ ਧਨਵੰਤ।ਬਡੇ ਭ੍ਰਾਤ ਕੋਵਹਿਰ ਨਿਕਾਸਜੋ ਬਲ ਛਲ ਭਾਂਤਿ ਅਨੇਕ ਕਰੰਤਿ। ਦੇਸ਼ ਬਿਦੇਸ਼ਨਿ ਤਸਕਰ ਭੇਜਤਿ ਨੀਕੀ ਵਸਤੁ ਨ ਕਿਤੇ ਛੁਟੰਤਿ[6]।ਲੇਤਿਮੰਗਾਇ ਸਮੀਪ ਆਪਨੇਬੈਠਿ ਨਰਨਿਮਹਿੰ ਬਚ ਗਰਬੰਤਿ[7]॥੨੬॥ਸੁਨਤਿ ਸ਼ਾਹੁ ਬਿਸਮਜੋ ਭਾ ਤ੍ਰੁਸ਼ਨਿ ਗੁਰੁ ਘਰ ਕੀ ਬਾਤਨਿ ਚਿਤਵੰਤਿ।ਉਚਰਤਿਭਯੋ[8]ਅਨੁਚਿਤਨਭਾਖੋ,ਕਿਤ ਗੁਰੁਪਦ ਕਿਤ ਚੋਰ ਰਖੰਤਿ। ਪੀਰਨ ਪੀਰ ਮਹਾਂ ਗੁਰ ਨਾਨਕ ਜਿਸ ਕੀ ਬਖਸ਼ਿਸ਼ ਜਗ ਬਰੁਸੰਤਿ[9]ਬਾਬਰ ਬਡੋਹਮਾਰੋ ਹੋਵਾ ਤਿਸਕੋਸਲਤਨ[*]ਦੀਨਿ ਤੁਰੰਤਿ॥੨੭॥ ਹਿੰਦੂ ਤੁਰਕਨਿ ਇਕ ਸਮ ਜਾਨਤਿ*ਸ਼ਰਧਾਲੂ ਨਰ ਕਿਏ ਨਿਹਾਲ।ਤਿਸ ਗਾਦੀ ਪਰ ਬੈਠਿ ਗੁਰੂ ਭਾ ਪੁਨ ਕਿਮ ਲੈ ਚੋਰੀ ਕੋ ਮਾਲ। ਅਸ ਖੋਟੀ ਮਤਿ ਕੋ ਪਰਹਰੀਆ ਕੈਸੇ ਚੋਰ ਰਖੈ ਨਿਜ ਨਾਲ। ਜਗਤ ਬਿਖੈ ਜਿਨ ਕੋ ਜਗ ਕਹੀਯਤਿ ਤਿਨ ਕੋ ਕਮੀ ਨ ਦਰਬ ਬਿਸਾਲ[10]॥੨੮॥ਸੁਨਿ ਚੰਦੂ ਨੇ ਪੁਨਉ-ਲਟਾਈ[11]ਜਿਮ ਤੁਮ ਕਹੋ ਅਹੈ ਤਿਮ ਬਾਤ।ਇਸ ਬਿਨ ਪ੍ਰਥਮ ਗੁਰੂ ਜੋ ਹੋਏ ਤਿਨ ਕੋ ਜਸ ਜਗ ਮੈਂ ਅਵਦਾਤ[12]।ਇਹ ਬਡ ਕ੍ਰੋਧੀ,ਲੋਭੀ, ਚੰਚਲ,ਨਗਰ ਨਿਕਾਸ ਦੀਨਿ ਬਡ ਭ੍ਰਾਤ। ਅਪਰ ਨਰਨਿ ਸੋਂ ਦ੍ਵੈਸ਼ ਕਰੰਤਾ ਭਰਤਿ ਨ ਰਚਹਿ ਅਨਿਕ ਛਲ ਘਾਤਿ[13]॥੨੯॥ਸ਼ਾਹੁ ਕਹਜੋ[14]ਪਿਤ ਅਕਬਰ ਮੇਰੋ ਅਰਪੋ ਗ੍ਰਾਮ ਕਿਤਿਕ ਤਿਨ ਪਾਸਿਲਵਪੁਰਿ ਮਹਿੰ ਚਲਿ ਅਬਿਸੁਧਿ ਲੈਹੈਂ ਖਰਚ ਬਿਸਾਲ ਜਿ ਭਯੋ ਅਵਾਸ। ਦੇਹਿੰ ਅਪਰ ਕੁਛ ਅਰਪ ਤਿਨਹੁ ਢਿਗ ਚੋਰੀ ਬਰਜਹਿੰ ਨੀਕ ਨ ਤਾਸ।ਅਬਿ ਤੌਚਲੋਬਿਪਾਸਾ ਉਤਰਹੁ ਪਾਰ ਕਰਹੁਡੇਰਾ ਨਿਸਬਾਸ[15]॥੩੦॥ਦੋਹਰਾ॥ਦਿਢ ਨੌਕਾ ਪਰ ਸ਼ਾਹੁਚਾਂਢ ਪਰਜੋ ਪਾਰ ਸੁਖਸੰਗ।

---

[1]ਨਹੀਂ ਫੜਾਂਵਦਾ। [2]ਚੁਰਾਂਵਦਾ ਹੈ। [3]ਸ਼੍ਰੀ ਅੰਮ੍ਰਿਤਸਰ। [4]ਕਿਤੇ ਨਹੀਂ ਛੋੜਦਾ। [5]ਹੰਕਾਰ ਦੇ ਕਹਿੰਦਾ ਹੈ ਬਚਨ। [6]ਜਗਤ ਵਰੁਸਾਉਂਦਾ ਹੈ। [7]ਬਾਦਸ਼ਾਹੀ [ਅ: ਸਲਤਨਤ]। [8]ਉੱਜਲ, ਪ੍ਰਗਟ ਹੈ। [9]ਰਾਤ ਵੱਸਕੇ। *ਪਾ:–ਸੋ ਪਿਖਿ।

ਗੁਰ ਜਸੁ ਬਰਨਨੋ ਲਾਭ ਦੁਖ ਤਤਛਿਨ ਹੋਯਹੁ ਭੰਗ ॥ ੨੧ ॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਜਹਾਂਗੀਰ ਪ੍ਰਸੰਗ' ਬਰਨਨੇ ਨਾਮ ਚਤੁਰ ਬਿੰਸਤੀ ਅੰਸੂ ॥ ੨੪ ॥

੨੫. [ਸੁਲਖੀ ਦਾ ਨਾਸ਼]।

ਦੋਹਰਾ॥ਸੁਲਹੀ ਭ੍ਰਾਤਾ ਪੁੱਤ੍ਰ[1] ਇਕ ਸੁਲਖੀ ਨਾਮ ਕਹੇਤਿ।ਚੰਦ੍ਰ ਅਰ ਪਤਿ-ਸ਼ਾਹੁ ਕੋ ਸਗਰੋ ਸੁਨਨੋ ਬ੍ਰਿਤੰਤ॥੧॥ਨਿਸ਼ਾਨੀ ਛੰਦ॥ ਉਤਰ ਪਾਰ[2] ਜਬਿ ਟਿਕੋ ਨਿਸ ਤੇਬੁ ਮਹਿੰਚਦ੍ਰੁ।ਸੁਲਖੀ ਸੁਲਹੀ ਕੋ ਚਿਤਹਿ ਉਰਕਸ਼ਟ ਬਿਲੰਦ੍ਰ। ਤਮ ਮਹਿੰ ਗਮਨਨੋ ਪਾਸ ਤਿਸ ਬੁਝੀ ਸੁਧਿ ਸਾਰੀ। 'ਹਮਰੋ ਰਿਪੁ ਅਰਜਨ ਗੁਰੂ ਕਸ਼ ਕਰਤਿ ਉਚਾਰੀ[3]' ॥੨॥ ਸੁਨਿ ਚੰਦ੍ਰ ਤਰਕਤਿ ਭਯੋ 'ਲਾਯਕ ਬਿਨ ਹੋਏ[4]।ਬੈਰ ਨ ਚਾਚੇ ਕੋ ਲਿਯੋ ਪਰ ਸੁਖ ਸੋਂ ਸੋਏ।ਮੈਂ ਉਪਾਇ ਗਹਿਬੇ ਕਰੌਂ ਦਿਨ ਕੇਤਿਕ ਮਾਂਹੀ। ਬਨਿ ਸਹਾਇ ਜੋ ਦੁਖ ਰਿਦੇ, ਛੋਰਹਿੰ ਗੇ ਨਾਂਹੀ[5]। ੩॥[6]ਸੁਨਿ ਦਿਵਾਨ ਮੁਝ ਆਨ[7]ਹੈ ਸੁਧਿ ਹੁਤੀ ਨ ਤਰੀ। ਹਮ ਦੋਨਹੁ ਕੋ ਮਾਰਨੈ ਬਿਧਿ ਸੁਗਮ ਬਡੇਰੀ॥ਬਾਧੁ ਬੰਨ੍ਹੀ ਬਲੀ ਬਿਬ ਬਨ ਬਡੋ ਬਿਨਾਸ਼ੈ[8]। ਹੁਕਮ ਦਿਵਾਵਹੁ ਸ਼ਾਹੁ ਤੇ ਗੁਰੂ ਜਾਉਂ ਅਵਾਸੈ[9]॥ ੪ ॥ ਪਹੁੰਚਤਿ ਪੁਰ ਮੈਂ ਪਕਰਿ ਹੌਂ ਕਾਰਾਗ੍ਰਹ ਪਾਵੌਂ। ਨਿਸ ਮਹਿੰ ਏਕਲ ਕੋ ਕਰੌਂ ਧਰ ਸਿਰ[10] ਉਤਰਾਵੌਂ। ਇਹਾਂ ਸ਼ਾਹੁ ਲਗਿ ਬਾਤ ਕੋ ਪਹੁੰਚਨ ਨਹਿੰ ਦੀਜੈ।ਰਹੈਂ ਨਿਕਟ ਧਨ ਦਿਹੁ ਤਿਨਹਿ ਅਪਨੇ ਕਰਿ ਲੀਜੈ॥੫॥ਜੇ ਕਰਿ ਕੋ ਚਿਰਕਾਲ ਮਹਿੰ ਸੁਧਿ ਪਹੁੰਚ ਬਤਾਵੈ।ਕਰਿ ਫਰੇਬ ਬਹੁ ਬਿਧਿਨਿ ਕੋ ਤਬਿ ਬਾਤ ਮਿਟਾਵੈ[10]। ਇਹ ਤੇਰੇ ਗਰ[11]ਕਾਜਹੈ,ਮਾਰਨਿ ਗਰ ਮੇਰੋ।ਗਯੋ[12]ਨਸੈਸੇ ਮਾਰਿਹੌਂ ਰਿਣ ਉਤਰ[13] ਬਡੇਰੋ॥੬॥ ਮਮ ਚਾਚੀ ਬਿਧਵਾ ਭਈ ਗਨ ਤਰਕ ਉਚਾਰੈ[14]।–ਜਿਸ ਹਤਿਬੇ ਹਿਤਪਤਿ ਗਯੋ ਤਿਸ ਤੁੰਨਹਿੰ ਮਾਰੈਂ।ਲਾਜ ਨਹੀਂ ਕਿਸਕਾਜ ਕੀ,ਰਿਪੁ ਸੁਖੀ ਰਹੰਤਾ। ਬਲ ਛਲ ਕਰਿ ਜਾਦੂ ਅਧਿਕ ਧਸਿ ਪਾਵਕ ਹੰਤਾ[15]–॥੭॥ਜਤਨ ਬਨਨੋ ਨਹਿੰ ਮੋਹਿਤੇ ਚਿਤਵਤਿ ਚਿਤ ਨੀਤਾ।ਸਮਝਨੋ ਆਜ ਪ੍ਰਸੰਗ ਕੋ ਆਧੋ ਧਰਿ ਪ੍ਰੀਤਾ'। ਸੁਨਿ ਚੰਦ੍ਰ ਹਰਖਨੋ ਰਿਦੇ 'ਜੇ ਇਮ

---

[1]ਸੁਲਹੀ ਦੇ ਭਰਾ ਦਾ ਪੁੱਤ੍ਰ। [2]ਬਿਆਸਾ ਤੋਂ ਪਾਰ ਉਤਰਕੇ। [3](ਉਹਨਾਂ ਬਾਬਤ) ਤੂੰ ਕੀ (ਰਾਇ) ਕਹਿੰਦਾ ਹੈਂ ? [4](ਤੂੰ) ਲਾਇਕ ਨਹੀਂ ਹੋ। [5]ਸੁਲਖੀ ਬੋਲਿਆ। [6]ਕਸਮ। [7]ਹਵਾ ਤੇ ਅੱਗ ਦੇਵੇਂ ਬਲੀ (ਰਲ ਜਾਣ ਤਾਂ) ਵੱਡਾ ਬਣ ਬੀ ਨਾਸ਼ ਹੋ ਜਾਂਦਾ ਹੈ। [8]ਜਾਵਾਂ ਗੁਰਾਂ ਦੇ ਘਰ। [9]ਧੜ ਤੋਂ ਸਿਰ। [10](ਤੂੰ) ਮਿਟਾਵੀਂ। [11]ਗਲ। [12](ਕਿਵੇਂ ਜੇ ਮੈਂ ਉੱਥੇ) ਚਲਾ ਜਾਵਾਂ ਤਾਂ...। [13]ਬਦਲਾ ਉਤਰੇਗਾ। [14]ਬਹੁਤੇ ਤਾਨ੍ਹੇ ਮਾਰਦੀ ਹੈ ਚਾਚੀ। [15]ਅਗਨੀ ਵਿਚ ਧਸਾ ਕੇ ਮਾਰ ਦਿੱਤਾ।

ਕਰਿ ਆਵੈਂ।ਸਦਾ ਆਫਰੀਂ[1] ਤੋਹਿ ਕੋ ਸਭਿ ਕਸ਼ਟ ਮਿਟਾਵੈਂ ॥ ੮ ॥ ਪ੍ਰਾਤ ਸਮੀਪੀ ਰਹਹੁ ਤੁਮ ਜਬਿ ਅਵਸਰ ਪਾਊਂ। ਆਜ ਸਮਾਨ ਮਿਲਾਪ ਹੁਇ ਕਹਿ ਸ਼ਾਹ ਰਿਝਾਊਂ[2]*।ਤਬਹਿ ਪ੍ਰਸੰਗ ਚਲਾਇਹੌਂ ਤਸਕਰਨਿ ਬਡੇਰਾ[3]। ਕਰਹੁ ਉਗਾਹੀ ਮਦਤ ਕੋ ਪਾਟਸੋ ਕਹੁ ਛੇਰਾ[4]॥੯॥ਕਿਸ ਹੂੰ ਭੇਜਸੋਚਹਤਿ ਹੈਂ[5]ਸਮੁਝਾਵਨਿ ਹੇਤੂ।ਕਿਧੌਂ ਹਕਾਰਨ ਕੋ ਨਿਕਟ ਤਿਸ ਪਠਹਿ ਨਿਕੇਤੂ। ਮੈਂ ਤਬਿ ਤੇਰੋ ਨਾਮ ਲੈ ਦੈਹੌਂ ਸਮਝਾਈ।–ਹਜ਼ਰਤ ਜੀ ਸੁਲਥੀ ਪਠਹੁ ਸੁਧਿ ਲੈਹੈ ਜਾਈ॥੧੦॥ਸਾਚ ਕਿਧੌਂ ਹੁਇ ਕੂਰ ਇਹ ਤਿਹ ਕੋ ਸਮੁਝਾਵੈ। ਜਾਇ ਸੁਧਾਸਰ ਇਤਹਿ ਤੇ ਲਵਪੁਰਿ ਕੋ ਆਵੈ। ਕਹਯੋ ਸੁਨਹਿ ਮੇਰੋ ਜਬੈ ਆਇਸੁ ਤਬਿ ਦੈਹੈ। ਕਰਹੁ ਜਾਇ ਮਨ ਭਾਵਤੀ ਨਹਿੰ ਜਿਯਤਿ ਰਹੈ ਹੈ ॥੧੧॥ਹਮ ਸਾਮੀਪੀ ਸ਼ਾਹੁ ਕੇ ਜੋ ਪਨਹ ਜਹਾਨਾ[6]। ਅਸ ਸ਼ੱਤ੍ਰੁ ਜੋ ਸਧਹਿ ਨਹਿੰ[7] ਧਿਕ ਜੀਵਨ ਮਾਨਾ॥ਗਜਕੇ ਬਸਿ ਜਿਮ ਸਸਾ ਹੁਇ ਸੋ[8] ਮਰਹਿ ਨ ਮਾਰਾ। ਤੌ ਧਿਕਾਰ ਤਿਸ ਓਜ ਕੋ ਭਾਖਹਿ ਜਗ ਸਾਰਾ ॥੧੨॥ ਕੀਟੀ ਸਮ ਮਮ ਅੱਗ੍ਰ ਹੈ ਨਹਿੰ ਮਾਨਹਿ ਤ੍ਰਾਸਾ।ਕਹਾਂ ਕਰਹਿ ਹੈਕਾਰ ਕੋ ਕਿਸ ਕੋ ਭਰਵਾਸਾ। ਕਰਸੋ ਕਲੰਕਤਿ ਮੋਹਿ ਕੋ ਨਿੰਦਹਿ ਜਗ ਸਾਰਾ। ਸੁਤਾ ਕੁਮਾਰੀ ਦੇਖਿ ਕੈ ਪਰਵਾਰ ਦੁਖਾਰਾ[9]॥੧੩॥ਬਿਨਾਹਨੇ ਮਮ ਚੈਨ ਨਹਿੰ†'ਇਮ ਬੈਨ ਉਚਾਰੇ। 'ਅਬਿ ਨਿਸ ਮਹਿੰ ਸ਼੍ਰਮ ਪਰਹਰਹੁ, ਕਰਿ ਕਾਰ ਸਕਾਰੇ'।ਦੋਨਹੁੰ ਦੁਰਮਤਿ ਦੁਸ਼ਟ ਬਡਿ ਇਮ ਮਸਲਤਿ ਠਾਨੀ।ਅਪਨੇ ਅਪਨੇ ਥਾਨ ਮਹਿੰ ਸੁਪਤੇ ਸੁਖ ਮਾਨੀ॥੧੪॥ ਭਈ ਪ੍ਰਾਤ ਤਬਿ ਕੂਚ ਕੇ ਧੌਂਸੇ ਧੁੰਕਾਰੇ। ਸੁਨਿ ਕਰਿ ਸਗਰੀ ਬਾਹਨੀ[10], ਭੂਰਨ ਭਈ ਤਯਾਰੇ।ਗਮਨਸੋ ਪੰਥ ਬਿਹੀਰ ਗਨ ਲਵਪੁਰਿ ਕੋ ਰਾਹੂ। ਚਲਿ ਚੰਦ੍ਰ ਪਹੁੰਚਸੋ ਨਿਕਟ ਜਹਿੰ ਬੈਠਸੋ ਸ਼ਾਹੂ॥੧੫॥ 'ਹਜ਼ਰਤ ਸੁਖ ਹੈ ਲਾਤ ਕੋ ਹਮ ਦੇਹੁ ਬਤਾਈ।ਚਿਤਵਤਿ ਪੀਰਾ ਆਪ ਕੀ ਮੁਹਿ ਨੀਂਦ ਨ ਆਈ। ਜਾਨਤਿ ਜਨਮ ਕਿਤਾਬ ਤੇ ਕਿਮ ਸੰਕਟ ਹੋਵਾ। ਸੋ ਤਸਕਰ ਹਰਿ ਲੈ ਗਏ ਕੁਛ ਜਾਇ ਨ ਜੋਵਾ॥੧੬॥ਕਹਾਂ ਨਜੂਮੀ ਅਬਿ

[1]ਸ਼ਾਬਾਸ਼ [ਫਾ:, ਆਫਰੀਨ]। [2](ਜੇ) ਅੱਜ ਵਰਗਾ ਮੇਲ ਹੋਇਆ (ਬਾਦਸ਼ਾਹ ਨਾਲ) ਤਾਂ (ਗੱਲ) ਕਹਿ ਕੇ ਪਾਤਸ਼ਾਹ ਨੂੰ ਰਿਝਾਵਾਂਗਾ। [3]ਬਹੁਤੇ ਚੋਰਾਂ ਦਾ। [4]ਤੂੰ ਕਹੀਂ (ਕਿ) ਤੈਥੋਂ ਪਾੜਿਆ ਗਿਆ ਹੈ। [5](ਬਾਦਸ਼ਾਹ) ਭੇਜਿਆ ਚਾਹੁੰਦਾ ਹੈ। [6]ਜੋ ਜਹਾਨ ਦੀ ਪਨਾਹ (ਆਸਰਾ) ਹੈ। [ਫਾ:,ਪਨਾਹ]। [7]ਸਿੱਧਾ ਨਾ ਹੋਵੇ। [8]ਕੁਟੰਬ ਦੁਖੀਆ ਹੈ। [9]ਸੈਨਾ।

*ਪਾ:–ਕਹਿ ਰਿਦੇ ਰਿਝਾਊਂ। †ਪਾ:–ਮਮ ਨਹਿੰ ਬਨੈ।

ਕਰੈਂ ਢਿਗ ਹੈ ਨ ਕਿਤਾਬ॥ਸ਼ਸਤ੍ਰਹੀਨ ਜਿਮ ਸਰਮਾ ਕਮਾਦੇਹਿ ਜਥਾਬਾ' ।ਜਹਾਂਗੀਰ ਸੁਨਿਕੈ ਭਨਜੋ 'ਅਬਿ ਸੰਕਟ ਨਾਂਹੀ। ਤਉ ਕਿਤਾਬ ਖੁਜਾਈ-ਅਹਿ ਇਸ ਦੇਸ਼ ਕਿ ਮਾਂਹੀ॥੧੭॥ ਲਾਲਚ ਦਰਬ ਦਿਖਾਈਅਹਿ ਕੋ ਖੋਜ ਬਤਾਵੈ'।ਕਰਹੁ ਜਤਨ ਸਭਿ ਬਿਧਿਨਿ ਕੇ ਜੋ ਕਰਿ ਸੋ ਪਾਵੈ'। ਕਹਿ ਚੰਦੂ 'ਚਿਤ ਆਪਕੇ ਐਸੇ ਬਹੁ ਚਾਹਾ। ਸੁਲਬੀ ਕੋ ਤਾਗੀਦ ਕਰਿ ਭੇਜਹੁ ਗੁਰ ਪਾਹਾ॥੧੮॥ਕਠਨ ਮ੍ਰਿਦੁਲ ਬਚ ਕਹੈਗੋ ਸਮੁਝਾਵਹਿ ਜਾਈ।ਲੈਹਿ ਕਿਤਾਬ ਸੁ ਤਿਨਹੁ ਤੇ ਤਸਕਰਨਿ ਦੁਰਾਈ'। ਨਹੀਂ ਸਪਾਰਸ਼ ਕੋ ਸੁਨਹਿ ਤਿਸਕੋ ਡਰ ਪਾਵੈ।ਬਿਨ ਡਰਪੇ ਕੋ ਦੇਤਿ ਨਹਿ ਸਭਿ ਕੋ ਬਨਿ ਆਵੈ'॥੧੯॥ਕਰਹਿ ਦ੍ਰੋਹੁ ਸ਼ਾਹੁ ਨ ਲਖਹਿ', ਕਹਿ ਚੰਦੂ ਸੰਗਾ। 'ਪ੍ਰਥਮ ਬਿਨੈ ਕੇ ਬੈਨ ਕਹਿ ਨਹਿ ਕਹੈ ਕੁਢੰਗਾ॥ਮਮ ਦਿਸ਼ਿ ਤੇ ਸਮੁਝਾਇ ਹੈ ਨਹਿ ਚੋਰ ਰਖੀਜਹਿ। ਜੋ ਕਰਿ ਖਰਚ ਬਿਸਾਲ ਹੈ ਧਨ ਹਮ ਤੇ ਲੀਜੈ॥੨੦॥ਕਿਧੌਂ ਗ੍ਰਾਮ ਲਿਹੁ ਔਰ ਅਬਿ ਮੰਦੀ ਤਜਿ ਚੋਰੀ।ਹੋਤਿ ਪੀਰਜੀ ਪਾਪ ਬਡ ਕਬਿ ਕਰਹਿ ਜਿ ਥੋਰੀ। ਬਿਨੈ ਕਰੋ ਬਹੁਭਾਂਤਿ ਕੀ*ਮ੍ਰਿਦੁ ਕਹਿਸਮੁਝਾਓ।ਤਸਕਰ ਰਾਖਹਿਕੈਨਹੀਂ ਇਹ ਨਿਸ਼ਚਾ ਪਾਓ'॥੨੧॥ਸੁਨਿ ਸੁਲਬੀ ਕਰ ਜੋਰਿ ਕਹਿ 'ਜਿਮਆਇਸੁ ਪਾਊਂ। ਮਿਲਿ ਪਰਖੌਂ ਸਭਿ ਬਾਰਤਾ ਨੀਕੇ ਸਮੁਝਾਊਂ। ਜਿਮ ਨਿਕਸਹਿ ਚੋਰੀ ਕਰੀ ਤਿਮ ਰਚੌਂ ਉਪਾਯਾ। ਅਪਰ ਥਾਨ ਖੋਜੌਂ ਭਲੇ ਦੇ ਦਰਬ ਸਵਾਯਾ'॥੨੨॥ਜਨੋਂ ਕਨੌਂ ਕਰਿਕੈ ਆਨਿਹੌਂ ਧਨ ਕੈ ਦਿਉਂ ਤ੍ਰਾਸਾ। ਬ੍ਰਿੱਛ ਹਲਾਏ ਦੇਤਿ ਫਲ ਨਤੁ ਪੁਰਹਿ ਨ ਆਸਾ'। ਇੱਤ੍ਰਮਾਦਿਕ ਕਹਿ ਚਢਿ ਚਲਜੋ ਸੁਲਬੀ ਮਤਿ ਹੀਨਾ। ਪੂਰਜੋ ਕਾਲ ਸੁ ਦੁਰਮਤੀ ਖਲ ਉਰ ਨਹਿ ਚੀਨਾ॥੨੩॥ਜਿਮ ਅਜਗਰ ਕੇ ਮੁਖ ਪਰਹਿ ਅੰਧਾ ਬਿਨੁ ਹੇਰੇ।ਬਿਨ ਕਾਰਣ ਦ੍ਰੋਹੀ ਦੁਸ਼ਟ ਕਰਿ ਕ੍ਰੋਧ ਬਡੇਰੇ। ਕਰੈ ਵੈਰ ਨਿਰਵੈਰ ਸੋਂ ਤਤਛਿਨ ਮ੍ਰਿਤੁ ਪਾਵੈ।ਜਮ ਗਹਿ ਗੋਰਹਿ ਨਰਕ ਮਹਿ ਦੁਖ ਤੇ ਬਿਲਲਾਵੈ ॥੨੪॥ ਗਿਰ ਸੋਂ ਸਿਰ ਮਾਰੈ ਸਬਲ[੫] ਫੁਟਤਿ ਮਰਿ ਜੈ ਹੈ।ਨਭ ਦਿਸ਼ਿ ਬਾਨ ਪ੍ਰਹਾਰਨੇ[੬]ਉਲਟੋ ਤਿਸ ਘੈ ਹੈ'। ਅਲਪ ਸੈਨ ਜਿਹ ਸਾਥ ਹੈ ਹਰਖੰਤਿ ਪਯਾਨਾ।—ਜੋ ਚਾਚੇ ਤੇ ਬਚ ਰਹਜੋ ਮੈਂ ਕਰਿਹੌਂ ਹਾਨਾ॥੨੫॥ਕਹੌਂ ਕੁਟੰਬ ਮਝਾਰ ਮੈਂ ਪੈਹੌਂ ਬਡਿ-

---

[੧]ਪਤਾ ਦੱਸੇਗਾ। [੨](ਜੋ) ਚੋਰਾਂ ਦੀ ਛੁਪਾਈ ਹੋਈ ਹੈ। [੩](ਗੁਰੂ ਜੀ ਨਾਲ ਚੰਦੂ) ਦ੍ਰੋਹ ਕਰਦਾ ਹੈ ਪਰ ਬਾਦਸ਼ਾਹ (ਇਹ ਗੱਲ) ਨਹੀਂ ਜਾਣਦਾ। [੪]ਬਹੁਤਾ। [੫]ਜ਼ੋਰ ਨਾਲ। [੬]ਤੀਰ ਮਾਰਨ ਨਾਲ। [੭]ਉਲਟ ਕੇ ਉਸੇ (ਮਾਰਨ ਵਾਲੇ) ਨੂੰ ਨਾਸ਼ ਕਰਦੇ ਹਨ। *ਪਾਃ—ਜਗ ਸਗਹੋ ਨਿੰਦਾ ਕਰਹਿ।

ਆਈ। ਆਨਿ ਅਚਾਨਕ ਬਿਧਿ ਬਨੀ–ਇਮ ਚਿਤਵਤਿ ਜਾਈ।ਜਹਾਂਗੀਰ ਚੰਦੂ ਚਮੂੰ ਲਵਪੁਰੀ ਪਯਾਨੇ। ਤੋਪ ਰਹਿਕਲੇ ਸੰਗ ਮੈਂ ਛੁਟਿ ਸ਼ਬਦ ਮਹਾਨੇ ॥੨੬॥ਚੰਦੂ ਰਿਦੇ ਬਿਚਾਰਤੋ–ਜਾਵਤਿ ਗੁਰੁ ਘਾਵੈ। ਨਾਤਾ ਦਿਯੋ ਹਟਾਇ ਜਿਨ ਸੋ ਅਬਿ ਫਲ ਪਾਵੈ–।ਇਤ ਸੁਲਬੀ ਗਮਨਜੋ ਗਯੋ ਜਬਿਦ੍ਵਾਦਸ਼ਕੋਸ।ਜਥੈਦਾਰ ਸੱਯਦ ਮਿਲਜੋ ਜਿਸ ਕੇ ਮਨ ਰੋਸ॥੨੭॥ ਮਿਲੇ ਸਲਾਮਾ ਲੇਕ ਸੋਂ ਬੂਝਜੋ 'ਕਿਤ ਜਾਵੈ ?'।ਪਠਜੋ ਸ਼ਾਹੁ ਕਿਸ ਕਾਮ[1] ਮੁਝ, ਪੁਨ ਲਵਪੁਰਿ ਆਵੈਂ'।ਸੁਨਿ ਸੱਯਦ ਨੇ ਤਬਿ ਕਹਜੋ 'ਹਮ ਤੁਝ ਢਿਗ ਆਏ। ਸੁਲਹੀ ਕੇ ਚਾਕਰ ਹੁਤੇ ਇਹ ਭਟ ਸਮੁਦਾਏ॥੨੮॥ਏਕ ਬਰਖ ਕੀ ਚਾਕਰੀ ਇਨਹਾਥ ਨ ਆਈ।ਸੋ ਤੁਝ ਤੇ ਸਭਿ ਚਹਤਿ ਹੈਂ ਦਿਹੁ ਰਾਖਿ ਬਡਾਈ।ਬਿਨਾ ਦਿਏਸੋ ਮਰਿ ਗਯੋ ਤੂੰ ਪੁੱਤ੍ਰ ਸਮਾਨਾ। ਇਨ ਸੁਭਟਨਿ ਕੋ ਦੀਜੀਏ ਚਿਤ ਚਹਤਿ ਮਹਾਨਾ'॥੨੯॥ਸੁਨਿ ਸੁਲਬੀ ਬੋਲਜੋ ਤਬਹਿ 'ਮੈਂ ਜਾਨਤਿ ਨਾਹੀ।ਕਬਿ ਕੀ ਦੇਨੀ ਕੈ ਨਹੀਂ,ਕੋਤਿਕ ਤਿਸ ਪਾਂਹੀ।ਜਬਿ ਲਵਪੁਰਿ ਕੋ ਆਇ ਹੌਂ ਨਿਰਨੇ ਕਰਿ ਲੈਹੌਂ। ਮਿਲਿ ਚੰਦੂ ਕੇ ਸੰਗ ਹਮ ਨਿਕਸਹਿ ਸੋ ਦੈ ਹੈਂ' ॥ ੩੦ ॥ ਸੱਯਦ ਕਹਿ 'ਕਿਮ ਇਹ ਟਿਕਹਿੰ ਚਹਿੰ ਖਾਨ ਰੁ ਪਾਨਾ। ਕਹੋ ਨ ਲਾਗੈਂ ਕਿਸੂ ਕੇ ਲੈਹੈਂ ਇਸ ਥਾਨਾ'। ਸੁਲਬੀ ਆਂਖ ਦਿਖਾਇ ਰਿਸ 'ਮੈਂ ਗਮਨਤਿ ਰਾਹੁ। ਜਾਹੁ ਪੁਕਾਰੁ ਸ਼ਾਹੁ ਢਿਗ ਨਹਿੰ ਧਨ ਮਮ ਪਾਹੁ'॥੩੧॥ਸੁਨਿ ਸੱਯਦ ਬੋਲਜੋ ਤਬਹਿ'ਮਗ ਦੇਹਿੰ ਨ ਜਾਨਾ।ਲੇਹਿੰ ਨੌਕਰੀ ਥਾਨ ਇਸ ਕਿਮ ਕਰੈਂ ਪਯਾਨਾ[2]'।ਸੁਲਬੀ ਕਹਿ ਨਿਜ ਸੈਨ ਕੋ'ਇਨ ਮਾਰਿ ਹਟਾਓ। ਦੇਹੁ ਦਰਬ ਐਸੇ ਅਬਹਿ ਬੈਠੇ ਪਛੁਤਾਓ[3]' ॥ ੩੨ ॥ ਸੱਯਦ ਕਹਿ 'ਭਟ[4] ! ਸਭਿ ਸੁਨੋ ਚਾਕਰ ਸਮ ਸਾਰੋ।ਤੁਮਭੀ ਲੇਤੇ ਦਰਬ ਕੋ ਤਿਮ ਲਖਹੁ ਹਮਾਰੋ।ਅਪਰ ਜੰਗ ਕੋ ਕਾਜ ਨਹਿੰ ਨਾਹਕ ਮਰਿ ਮਾਰੋ[5]।ਰਹਹੁ ਥਾਨ ਥਿਤਿ ਆਪਨੇ ਉਰਭਲੋ ਬਿਚਾਰੋ'॥੩੩॥ਸੁਨਿ ਜਬਾਬ ਸੈਨਾ ਦਿਯੋ'ਇਹ ਸੱਯਦ ਪੀਰ।ਪੁਨ ਜਾਚਤਿ ਹੈ ਨੌਕਰੀ ਦੀਜਹਿ ਧਰਿ ਧੀਰ।ਲਰਹਿੰ ਨ ਹਮ' ਸੁਲਬੀ ਸੁਨਤਿ ਮੁਖਗਾਰ ਨਿਕਾਰੀ। ਤਬਿ ਸੱਯਦ ਨੇ ਤੁਰਤ ਹੀ ਜਮਧਰ ਉਰ ਮਾਰੀ ॥੩੪॥ ਉਦਰ ਪਾਰਿ ਕੈ ਪਾਰ ਭੀ ਹਾਨੇ ਖਲ ਪ੍ਰਾਨ।ਗਿਰਜੋ ਉਚਲ ਕੈ[6]ਪ੍ਰਿਥੀ ਪਰ ਚਿਤ ਦੁਸ਼ਟ ਮਹਾਨਾ। ਲੀਨੋ ਸਭਿ ਅਸਬਾਬ ਕੋ ਹਯ ਭੂਖਨ ਸਾਰੇ। ਚਮੂੰ ਹਟੀ

[1]ਕਿਸੇ ਕੰਮ। [2](ਤੂੰ) ਕੀਕੂੰ ਜਾਣਾ ਕਰੇਂਗਾ। [3](ਇਹ) ਬੈਠੇ ਪਛੁਤਾਵਣ। [4]ਹੇ ਸੂਰਮਿਓਂ ! [5]ਮਰੋ ਮਾਰੋਗੇ। [6]ਉੱਲਟ ਕੇ।

ਲਵਪੁਰੀਕੋ ਮਾਰਨੋ ਸਰਦਾਰੋ॥੩੫॥ਉਤਚੰਦੂਚਿਤਵਤਿਰਹਤਿ–ਹਤਿਕਰਿ ਗੁਰੁ ਆਵੈ।ਪਲਟਾ ਹੈ ਬਹੁ ਦਨੋਸ ਕੋ ਤਿਸ ਕੋ ਅਬਿ ਪਾਵੈਂ–।ਤਬਿਲੌ ਸੈਗੀ ਆਇ ਕੇ ਸੁਧਿ ਸਕਲ ਸੁਨਾਈ।'ਸੱਯਦ ਕੇ ਸੰਗ ਜਿਦਿ ਪਰਨੋ ਮੁਖ ਗਾਰਿ ਸੁਨਾਈ ॥੩੬॥ ਸੁਲਹੀ ਆਗੇ ਨੌਕਰੀ ਕੀਨੀ ਧਨ ਜਾਚੇ[1]। ਝਗਰ ਪਰੇ ਆਪਸ ਬਿਖੈ ਦੋਨਹੁ ਰਿਸ ਰਾਚੇ।ਜਮਧਰ ਮਾਰੀ,ਮਰਿ ਗਯੋ,ਹਮ ਹਟਿਕਰਿ ਆਏ[2]। ਸੁਨਿ ਚੰਦੂ ਬਿਸਮਨੋ ਰਿਦੇ–ਭਲ ਮਾਰਨਿ ਧਾਏ[3]–॥੩੭॥ ਕੇਤਿਕ ਦਿਨ ਮੈਂ ਸ਼ਾਹੁ ਲਖਿ ਚੰਦੂ ਸੰਗ ਬੁਝਾ।'ਅਬਿ ਲੌ ਸੁਲਬੀ ਕਿਤਰਹਨੋ ਕਿਸ ਕਾਜ ਅਰੁਝਾ'।ਦੋ ਤ੍ਰੈ ਦਿਨ ਮੈਂ ਆਵਨੋ ਚਹਿਯਤਿ ਤਿਸਕੇਰੋ।ਕਬਿਹੂੰਸੁਧਿ ਆਈ ਕਿ ਨਹਿੰ ਸਾਮੀਪੀ ਤੇਰੋ'॥੩੮॥ਸੁਨਿ ਚੰਦੂ ਕਹਿ'ਸ਼ਾਹੁ ਜੀ! ਸੱਯਦ ਸੋ ਮਾਰ।ਝਗਰ ਪਰੇ ਹਿਤ ਨੌਕਰੀ ਬਡ ਗ਼ਜ਼ਬਗੁਜ਼ਾਰ'।ਜਹਾਂਗੀਰ ਚਿਤ-ਵਨੋ ਤਬਹਿ–ਗੁਰ ਪੀਰ ਮਹਾਨਾਂ। ਕਿਮ ਤਸਕਰ ਸੋ ਰਾਖਤੇ ਇਨ ਝੂਠ ਬਖਾਨਾ–॥੩੯॥ਕਹਨੋ ਪੁਨਹਿ'ਬਿਨ ਦੋਸ਼ ਪਰ ਤੁਮ ਦੋਸ਼ ਬਖਾਨਾ। ਕਿਮ ਪਹੁੰਚਹਿ,ਅਧਿ ਬੀਚਿ ਹੀ[4] ਮੂਰਖ ਹਤਿ ਪ੍ਰਾਨ।ਮੁਝ ਮਨ ਮੈਂ ਇਮ ਸਮੁਝ ਭੀ' ਕਹਿ ਤੁਸ਼ਨ ਹੋਯੋ। ਰੁਖ ਲਖਿਕੈ ਪਤਿਸ਼ਾਹ ਕੋ ਚੰਦੂ ਦੁਖ ਪੋਯੋ॥੪੦॥ ਉਠਿ ਆਯੋ ਨਿਜ ਸਦਨ ਕੋ ਉਰਝੂਰਹਿ ਭੂਰਾ–ਇਤੋ ਜਤਨ ਕਰਿ ਕੂਰ ਕੋ ਨਹਿੰ ਉਤਰਨੋਪੂਰਾ।ਤਾਤੀਵਾਯੂਨਹਿੰ ਲਗੀਨਹਿੰ ਪਾਯਹੁਤ੍ਰਾਸਾ–।ਮੂਰਖ ਸੰਕਟ ਕੇ ਸਹਤ ਭਰਿ ਦੀਰਘ ਸ੍ਵਾਸਾ ॥ ੪੧ ॥ ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੌ 'ਸੁਲਬੀ ਹਤਨ' ਪ੍ਰਸੰਗ ਵਰਨਨੇ ਨਾਮ ਪੰਚ ਵਿੰਸਤੀ ਅੰਸੁ॥ ੨੫ ॥

੨੬. [ਖ੍ਰਿਥੀਆ ਪ੍ਰਲੋਕ ਗਮਨ]।

ਦੋਹਰਾ ॥ ਚਿੰਤਾ ਚਿਤ ਜ਼ਲਤਾਨ ਹੈ ਚੰਦੂ ਦੁਸ਼ਟ ਬਿਲੰਦ। ਚਾਹਤਿ ਗੁਰੁ ਅਪਕਾਰ[5]ਕੋ ਨਿਸ ਬਾਸੁਰ ਮਤਿਮੰਦ॥੧॥ ਨਿਸ਼ਾਨੀ ਛੰਦ ॥ ਜਤਨ ਕਪਟ ਕੋ ਚਿਤੈ ਚਿਤ ਬਡ ਘਾਤਿਬਨਾਵੈ।–ਪੂਰਬ ਕਰੇ ਉਪਾਇ ਜੋ ਕੋ ਪੇਸ਼ ਨ ਜਾਵੈ। ਸ਼ਾਹੁ ਲਖਹਿ ਨਹਿੰ ਇਮ ਹਨੋਂ ਕਰਿਕੇ ਚਤੁਰਾਈ। ਕਿਮ ਬੈਠਨੋ ਘਰਮਹਿੰ ਮਰਹਿ ਨਿਤ ਅਨੰਦ ਵਧਾਈ ॥੨॥ ਅਬਹਿ ਸ਼ਾਹੁ ਕੋ ਦੇਖਿ ਰੁਖ ਹਰਖਹਿ ਜਿਸ ਕਾਲਾ।ਮੋਹਿਸਾਥ ਬਾਤੈਂ ਕਰੈ ਤਬਿ ਕਹੌਂ ਰਸਾਲਾ[6]।ਤਸਕਰ ਰਾਖਨਿ ਦੋਸ਼ ਕੋ ਮੈਂ ਪੁਨਹ ਜਨਾਵੌਂ।ਅਪਰ ਘਾਤ ਨਹਿੰ[7]ਦੰਡ ਤਬਿ ਕਹਿਕੈ ਲਗ-

[1]ਨੌਕਰੀ ਕੀਤੀ ਦਾ ਧਨ ਮੰਗਿਆ। [2]ਚੰਗਾ ਮਾਰਨ ਗਿਆ। [3]ਫਸਿਆ। [4]ਅੱਧ ਵਿਚਾਲੇ ਹੀ। [5]ਹਾਨੀ (ਅ) ਨਿਰਾਦਰ। [6]ਰਸਦਾਇਕ (ਵਾਕ)। [7](ਜੇ) ਹੋਰ (ਕੋਈ) ਦਾਉ ਨਾ (ਲੱਗਾ)।

ਵਾਵੈਂ–॥ ੩॥ ਅਵਸਰ ਕੋ ਹੇਰਤਿ ਰਹਤਿ ਦਿਨ ਕਿਤਿਕ ਬਿਤਾਏ। ਨਰ ਪ੍ਰਿਥੀਏ ਕੋ ਢਿਗ ਅਧੋ ਦੇ ਪੱਤ੍ਰ ਪਠਾਏ।ਖੋਲਿ ਪਠੀ ਇਮ ਲਿਖਨੋ ਬਿਚ 'ਤੂੰ ਸੁਮਤਿ ਬਡੇਰੋ।ਕਾਰਜ ਸਭਿ ਪੂਰਨ ਕਰਹਿਂ ਭਰਵਾਸਾ ਤੇਰੋ।੪।ਹਜ਼ਰਤ ਕੋ ਉਪਦੇਸ਼ਿ ਕੈ ਲਵਪੁਰਿ ਮਹਿਂ ਲਯਾਏ। ਇਹ ਕਾਰਜ ਤੁਝ ਤੇ ਸਰਹਿ ਨਹਿਂ ਅਪਰ ਬਨਾਏ।ਰਿਪੁ ਹਤਿਬੇ ਕੋ ਸਮੈ ਅਬਿ ਹੈ ਨਿਕਟ ਤੁਮਾਰੇ।ਜੋ ਪੁਕਾਰ ਕੋ ਮਿਸਿ ਬਨਹਿ ਮੁਝ ਲੇਹੁ ਹਕਾਰੇ॥੫॥ਦੋਸ਼ ਸੰਦੇਹ ਅਰੋਪ ਕਰਿ[1] ਕਹਿ ਸ਼ਾਹੁ ਗਹੀਜੈ।ਲਿਖੋ ਆਪਿ ਮੈਂ ਆਇ ਹੌਂ, ਮਿਲਿ ਜਤਨ ਕਰੀਜੈ'। ਪਠਿ ਕੈ ਪਾਤੀ ਚਿਤਯੋ ਚਿਤ–ਕਰਿ ਬੂਝਨਿ ਸ਼ਾਹੁ।ਪੁਨ ਪ੍ਰਿਥੀਆ ਬੁਲਵਾਇ ਹੌਂ ਤੂਰਨ ਨਿਜ ਪਾਹੁ–॥ ੬ ॥ ਇਮ ਨਿਸ਼ਚੇ ਕਰਿ ਪ੍ਰਾਤ ਉਠਿ ਮਤਿ ਮੰਦ ਚਿਤਾਰੈ। ਗਮਨਯੋ ਹਜ਼ਰਤ ਕੇ ਨਿਕਟ ਨਰ ਨਿਮਹਿ ਹਜ਼ਾਰੈਂ। ਰਜਤ ਦੰਡ[2] ਗਹਿ ਅੱਗੂ ਚਲਿ, ਕੋ ਨਰਨਿ ਹਟਾਵੈ।ਸੰਗ ਸੁਭਟ ਗਮਨਤਿ ਪਗਨਿ ਚਹੁੰਦਿਸ਼ਿ ਮਹਿਂ ਜਾਵੈਂ ॥ ੭ ॥ ਕਿਤਿਕ ਦਾਸ ਦੌਰਤਿ ਚਲਹਿਂ ਅਗਵਾ ਪਿਛਵਾਈ। ਬੋਲਤਿ ਜਾਤਿ ਨਕੀਬ[3] ਜੋ ਕੋ ਸੁਜ਼ਸੁ ਸੁਨਾਈ। ਆਗੈ ਚਲੈਂ ਢਲੈਤ[4] ਕੁਛ ਖਹਿ ਖੜਗ ਰੁ ਢਾਲੇ। ਕੋ ਸਨਮਾਨਤਿ ਸੰਗ ਮੈਂ ਕਹਿ ਬਾਕ ਰਸਾਲੇ॥੮॥ ਮੰਗਤਿ ਜਨ ਗਨ ਬੋਲਤੇ ਸਿਵਕਾ[5] ਪਰ ਚਾਲਾ।ਗਰ ਜਾਮਾ ਪਾਲੇ ਬਹੁਤ[6] ਸਿਰ ਪਾਗ ਬਿਸਾਲਾ। ਦੁਹਦਿਸ਼ਿ ਲੋਤਿ ਸਲਾਮ ਕੋ ਗਮਨਤਿ ਪੁਰਿ ਮਾਂਹੂ। ਪਿਖਿ ਦਿਵਾਨ ਨਰ ਖਰੇ ਹੁਇ ਸਨਮਾਨ ਉਮਾਹੂ[7] ॥੯॥ ਸਿੰਘ ਪੌਰ[8] ਮਹਿਂ ਬਰਸੋ ਜਬਿ ਭਟ ਗਨ ਭੇ ਠਾਂਢੇ।ਉਮਰਾਵਨਿ ਮਹਿਂ ਪੁਨ ਗਯੋ ਜੋ ਧਨ ਕਰਿ ਗਾਢੇ[9]।ਜਹਾਂਗੀਰ ਬੈਠਨੋ ਤਖਤ ਬਹੁ ਨਮੋ ਕਰੰਤਾ।ਨਿਜ ਦਰਜੇ ਪਰ ਤਬਿ ਥਿਰਯੋ[10] ਉਤਸਾਹੁ ਧਰੰਤਾ ॥੧੦॥ ਹਜ਼ਰਤ ਕੋ ਅਭਿਨੰਦਨੇ[11] ਕਰਿ ਕਰਿ ਚਤੁਰਾਈ। ਕਹਤਿ ਸੁਨਾਵਤਿ ਮ੍ਰਿਦੁਲ ਬਚ ਕੀਰਤਿ ਵਰਧਾਈ। ਹਸਤਿ ਸ਼ਾਹੁ ਹਰਖਤਿ ਹਿਯੋ ਸਭਿ ਸਭਾ ਸਰਾਹਨੋ। 'ਚੰਦੂ ਦਿਵਾਨ ਪੁਰਾਤਨੀ ਰਾਵਰਿ ਚਿਤ ਚਾਹਨੋ'॥੧੧॥ਘਾਤ ਪਾਇ ਬੋਲਨੋ ਬਹੁਰ[12] ਸੁਨਿ ਪਨਹ ਜਹਾਨਾ! ਬਹੁ ਦਿਨ ਬੀਤੇ ਪ੍ਰਿਥੀਏ ਨਿਜ ਕਸ਼ਟ ਬਖਾਨਾ। ਕਹਨੋ ਆਪਿ–ਲਵਪੁਰਿ ਚਲਹਿ ਤਹਿਂ ਝਗਰ ਨਿਬੇਰੈਂ–।ਰਹਨੋ ਪ੍ਰਤੀਖਤਿ ਛੁਧਤਿ ਜਿਮ ਭੋਜਨ

[1]ਬਹੁਤੇ ਦੋਸ਼ ਥੋਪ ਕੇ। [2]ਚਾਂਦੀ ਦੇ ਡੰਡੇ (ਚੋਬਾਂ)। [3]ਅਵਾਜ਼ ਦੇਣ ਵਾਲਾ ਭੱਟ। [4]ਮੁੜਕੇ। [5]ਪਾਲਕੀ। [6]ਬਹੁਤੇ ਪੱਲਿਆਂ ਵਾਲਾ। [7]ਉਤਸਾਹ ਕਰਦੇ ਹਨ। [8]ਡੇਉਢੀ। [9]ਤਕੜੇ। [10]ਬੈਠ ਗਿਆ (ਵੈਰੀ)। [11]ਨਮਸਕਾਰ ਕੀਤੀ।

ਦਿਸ਼ਿ ਹੇਰੈ॥੧੨॥ਅਬਿ ਆਵਨਿ ਕੋ ਚਹਤਿ ਹੈ ਤੁਮ ਪਾਇ ਰਜਾਈ।ਸੁਨਹੁ ਨਿਬੇਰੋ ਨਜ਼ਾਵ ਕਹੁ ਲਿਹੁ ਦੁਹਨਿ ਬੁਲਾਈ। ਸ਼ਾਹਨ ਕੋ ਈਮਾਨ ਬਡ ਨਿਤ ਨਜ਼ਾਵ ਬਿਚਾਰੈਂ।ਜਥਾਜੋਗ ਰਖਿ ਪ੍ਰਜਾ ਕੋ ਸਭਿ ਕੋਪ੍ਰਤਿਪਾਰੈਂ॥੧੩॥ ਸਭਿ ਕਾਜਨਿ ਤੇ ਇਹੁ ਬਡੋ ਨਿਤ ਝਗਰ ਚੁਕਾਵੈ। ਤੁਮ ਸਮਾਨ ਕੋ ਨਹਿੰ ਭਯੋ, ਸੁਖਿ ਪ੍ਰਜਾ ਬਸਾਵੈ।ਰਾਉ ਰੰਕ ਬਿਚ ਨਜ਼ਾਵਕੇ ਤੁਮ ਲਖੇ ਸਮਾਨਾ[1]। ਪ੍ਰਿਥਕਕਰਸੋਪੈ ਪਾਨਿਕੋ ਕੋ ਰਖਨੋ ਨ ਛਾਨਾ[2]॥੧੪॥ਸ਼ਮਸ਼ ਮਨਿੰਦਪ੍ਰਕਾਸ਼ ਨਯ ਤਮ ਅਨਯ ਨਸਾਏ[3]।ਚੋਰਜ਼ਾਰ ਬਟਪਾਰ ਠਗ ਤਮਚਰ ਸੁ ਛਪਾਏ[4]। ਸੁਨਿ ਚੰਦੂ ਤੇ ਸ਼ਾਹੁ ਕਹਿ 'ਗੁਰ ਢਿਗ ਨ ਪਠਾਓ। ਕਰਹਿ ਪੁਕਾਰ ਜੁ ਪ੍ਰਿੱਥੀਆ ਨਿਜ ਨਿਕਟ ਬੁਲਾਓ॥੧੫॥ਪ੍ਰਿਥਮ ਸੁਨੈਂ ਨਿਰਨੈ ਕਰਹਿੰ ਕਿਮ ਕਰਹਿ ਪੁਕਾਰੂ। ਬਹੁਰ ਉਗਾਹ ਹਕਾਰਿ ਕਰਿ ਤਿਨ ਸਿਖ ਜਿ ਉਦਾਰੂ। ਸ੍ਰੀ ਗੁਰੂ ਬਹੁਰ ਬੁਲਾਇ ਹੈਂ ਜਬਿ ਉਚਤ ਨਿਹਾਰੈਂ।ਜਥਾ ਜੋਗ ਕਰਿਵਾਇ ਹੈਂ,ਨਹਿੰ ਪੱਖ ਸੰਭਾਰੈਂ'॥੧੬॥ਹਾਥ ਜੋਰਿ ਕਹਿ'ਭਲਾ ਜੀ'ਉਠਿ ਸ਼ਾਹੁ ਗਯੋ ਹੈ।ਭਈ ਬੂਖਾਸਤਿ ਸਭਿ ਸਭਾ, ਮੁਦ ਚੰਦੂ ਭਯੋ ਹੈ। ਸਦਨ ਆਇ ਤਿਸ ਚਾਰਕੋ ਸਭਿ ਕਹਨੋ ਪ੍ਰਸੰਗ।'ਆਨਹੁ ਪ੍ਰਿਥੀਆ ਜਾਇ ਕਰਿ ਚਲਿਤੁਰਨ ਸੰਗਾ' ॥੧੭॥ ਸੁਨਿ ਕੋਠੇ ਕੋ ਨਰ ਗਯੋ ਨਹਿੰ ਬਿਲਮ ਲਗਾਈ। ਬੈਠਨੋ ਕਰਤਿ ਪ੍ਰਤੀਖਨਾ,ਮਿਲਿ ਸਕਲ ਸੁਨਾਈ।'ਸਿਮਰਨੋ[5] ਹਜ਼ਰਤਿ ਨੇ ਚਲੋ ਨਹਿੰ ਗਹਰ[6] ਲਗੀਜੈ। ਹਰਖਤਿ ਚੰਦੂ ਨੇ ਪਠਨੋ ਮਗ ਮਹਿੰ ਪਗ ਦੀਜੈ'॥ ੧੮॥ਸੁਨਤਿ ਹੌਸਲਾ ਉਰ ਵਧਨੋ,ਤਯਾਰੀ ਕਰਿਵਾਈ। ਮਿਹਰਵਾਨੁ ਸੁਤਕੇ ਸਹਤ ਕਰਮੋ ਢਿਗ ਆਈ। 'ਤੁਮ ਪ੍ਰਬੀਨ ਸਭਿ ਮਤਿ ਵਿਖੈ ਕਯਾ ਕਹੌਂ ਬਨਾਈ। ਕਰੋ ਬਾਤ ਸ਼ੁਭ ਰੀਤਿ ਕੀ ਹੁਇ ਸਹਿਜ ਸੁਭਾਈ ॥੧੯॥ ਨਹਿੰ ਉਲਟੀ ਕਿਮ ਗਰ ਪਰਹਿ, ਪਤਿ ਰਹੈ ਨ ਜੈਸੇ। ਚਲਹਿ ਜੀਵਕਾ ਬਹੁਤ ਅਬਿ ਨਭੁ ਆਛੇ ਐਸੇ[7]।ਬਾਹੁ ਪਰੈ' ਤੁਰਕਾਨਿ ਸੋਂ, ਕਰਹਿੰ ਨ ਸਨਮਾਨਾ। ਹਾਂਸੀ ਕਰਹਿ ਸ਼ਰੀਕ ਗਨ ਜੋ ਹੁਇ ਕੁਛ ਹਾਨਾ ॥ ੨੦ ॥ ਮੋਹਿ ਨ ਆਛੇ ਅਬਿ ਲਗਹਿ ਕਿਤ ਜਾਨਿ ਤੁਮਾਰਾ। ਗੁਰੂ ਪਦਾਰਥ ਬਹੁ ਦਏ,ਭਲ ਚਲੈ

---

[1]ਜਾਣੇ ਜਾਂਦੇ ਹੋ ਇਕੋ ਜਿਹੇ। [2]ਵੱਖੋ ਵੱਖ ਕੀਤਾ ਹੈ ਦੁੱਧ ਪਾਣੀ ਨੂੰ, ਕੋਈ ਲੁਕਾਓ ਨਹੀਂ ਰੱਖਿਆ। [3]ਸੂਰਜ ਵਾਂਗ ਪ੍ਰਕਾਸ਼ਿਆ ਨਿਆਉਂ ਨੂੰ ਤੇ ਅੰਧੇਰਾ ਅਨਿਆਇ ਦਾ ਦੂਰ ਕੀਤਾ ਹੈ। [4]ਯਾਦ ਕੀਤਾ ਹੈ। [5]ਡੇਰੀ [ਹਿੰਦੀ, ਗਹਰ]। [6]ਨਹੀਂ ਤਾਂ (ਗੁਰਿਆਈ ਗੱਦੀ ਮਿਲੇ ਬਿਨਾ) ਐਵੇਂ ਹੀ ਚੰਗੇ ਹਾਂ। [7]ਵਾਹ ਪਏਗਾ।

ਗੁਜ਼ਾਰਾ[1]।ਸੁਨਿ ਪ੍ਰਿਥੀਏ ਧੀਰਜ ਦਈ 'ਕਿਮ ਬੋਲਤਿ ਬੈਨਾ ?। ਲੈਨਿ ਸਮੋ ਗਾਦੀ ਅਬਹਿ, ਕਿਮ ਬੈਠਿਵ ਐਨਾ[1]॥੨੧॥ਜਿਯਤਿ ਰਹੈਂ ਰਿਪੁ ਕੋ ਹਤਹਿੰ ਪੁਨ ਮਿਲਿ ਹੈਂ ਆਈ। ਨਤੁ ਬੈਠੌਂ ਦਰ ਸ਼ਾਹੁ ਕੇ ਲਿਉਂ ਕਿਮੈ ਰਿਝਾਈ। ਮਿਹਰਵਾਨ ਮਮ ਪੁੱਤ੍ਰ ਸੁਖ ਬਹੁ ਬਿਧਿ ਕੇ ਪਾਵੈ। ਮੋਹਿ ਆਰਬਲ ਬਿਤਗਈ ਦਿਨ ਅਲਪ ਰਹਾਵੈ' ॥੨੨॥ਅੰਕ[2] ਲਿਯੋ ਮਿਲਿ ਪ੍ਰੇਮ ਕਰਿ ਸੁੰਘਤਿ ਮੁਖ ਭਾਲਾ[3]।ਸਰਬ ਰੀਤਿ ਸਮੁਝਾਇਕੈ ਚਾਹਤਿ ਚਿਤ ਚਾਲਾ[4]।ਨਿਕਸਤਿ ਸਨਮੁਖ ਛੀਂਕ ਭੀ ਫਰਕੋ ਬਾਮੰਗਾ[5]। ਸਮਧਾ[6] ਕੋ ਸਿਰ ਭਾਰ ਧਰਿ ਨਰ ਮਿਲਨੋ ਕ੍ਹੈਂਗਾ[7]॥੨੩॥ ਸੌਸੈ ਕਰਮੋ ਬਹੁ ਕਰਹਿ,ਨਹਿੰ ਸਕਹਿ ਹਟਾਈ। ਫੁਰਤ[8] ਬਿਲੋਚਨਿ ਦਾਹਿਨੋ ਲਖਿ ਉਰ ਦੁਖਦਾਈ। ਨਹਿੰ ਪ੍ਰਿਥੀਆ ਕੁਛ ਮਨ ਗਿਨੈ–ਮਮ ਪੱਖੀ ਚੰਦੂ। ਲਵਪੁਰਿ ਚਲਿ ਕਰਿ ਹਹਿੰ ਜਤਨ ਕਰਿ ਅਨੁਜ ਨਿਕੰਦੂ–॥੨੪॥ਦਾਸ ਸਿੱਖ ਗਨ ਸੰਗ ਲੈ ਪਸ਼ਚਮ ਮੁਖ ਕੀਨਾ। ਗਮਨਨੋ ਮਾਰਗ ਛਿੱਪ੍ਰ ਕਰਿ, ਤ੍ਰਿਸ਼ਨਾ ਕਿਧ ਦੀਨਾ[9]। ਨਿਸ਼ ਬਿਸਰਾਮਹਿ ਦਿਨ ਚਲਹਿ, ਦਿਨ ਥੋਰਨਿ ਮਾਂਹੁ। ਪਹੁੰਚਨੋ ਤਰਨ ਤਾਰਨ ਨਿਕਟ, ਬੋਲੇ ਨਰ ਪਾਹੁ[10]॥੨੫॥ 'ਗੁਰੂ ਰਚਨੋ ਤੀਰਥ ਮਹਾਂ ਮੱਜਨ ਕਰਿ ਲੀਜੈ। ਚਲਿ ਡੇਰਾ ਆਗੇ ਕਰੈਂ ਨਿਸ ਪਰੀ ਲਖੀਜੈ।ਚਲੈ ਕੋਸ ਬਹੁ ਸ਼੍ਰਮਤਿਹੈਂ, ਕਰਿਲੇਂ ਬਿਸ਼ਰਾਮੁ'।ਸੁਨਿ ਪ੍ਰਿਥੀਆ ਰਿਸ ਕਰਿ ਕਹੈ ਜਿਸ ਕੋ ਮਨ ਬਾਮੁ[11]॥੨੬॥ 'ਇਹ ਛਪੜੀ ਤੀਰਥ ਨਹੀਂ ਫਲ ਕਹਾਂ ਨਹਾਏ। ਨਹੀਂ ਗੁਰੂ ਕੋ ਰਚਤਿ ਥਲਕਛੁ ਪੂਰ ਨ ਪਾਏ[12]।ਤੁਰਕਨਿ ਛੀਨ ਪਚਾਵਿਅਨਿ ਰਚਿਬੇ ਨਹਿੰ ਦੀਨੋ। ਚਲੋ ਅਗਾਰੀ ਦੇਖੀਯਹਿ ਤੀਰਥ ਹਮ ਕੀਨੋ ॥੨੭॥ ਤਹਾਂ ਕਰਹਿੰ ਬਿਸਰਾਮ ਕੋ ਸ਼੍ਰਮ ਸਭਿ ਨਿਰਵਾਰੈਂ।ਭਲੇ ਅਸੂਦੇ[13] ਹੋਇ ਹੈਂ ਦਿਨ ਦੁਇ ਤੂ ਟਾਰੈਂ'।ਬਿਨ ਹੇਰੇ ਗੁਰੁ ਥਾਨ ਕੋ ਚਲਿ ਜਾਤਿ ਅਗਾਰੀ । ਜਾਇ ਪਹੁਚਨੋ ਹੇਹਰੀ*ਉਤਰਨੋ ਮੁਦ ਭਾਰੀ॥੨੮॥ ਸਿੱਖਨਿ ਕੋ ਉਪਦੇਸ਼ਤੋ 'ਇਹ ਤੀਰਥ ਆਛੇ। ਮੱਜਹੁ ਸ਼ਰਧਾ ਧਾਰਿ ਕਰਿ,ਪ੍ਰਾਪਤ[14] ਜੋ ਬਾਂਛੇ। ਬਿਸਰਾਮਹੁ, ਸ਼੍ਰਮ ਪਰਹਰਹੁ, ਪੁਨ ਲਵਪੁਰਿ ਚਾਲੈਂ'।ਖਾਨ ਪਾਨ ਕੀਨਸਿ ਪੁਨਹ ਕਰਿ ਸ੍ਵਾਦ ਬਿਸਾਲੈ ॥੨੯॥ ਨਿਸਾ ਪਰੀ ਸੁਪਤੇ ਪੁਨਹ ਉਠਿ ਪ੍ਰਾਤ ਨਹਾਏ । ਕਰਨੋ ਕਰਾਹੁ ਬੁਝਾਇਕੈ

[1]ਘਰ ਕਿਵੇਂ ਬੈਠਾ ਰਹਾਂ। [2]ਜੱਫੀ ਵਿਚ। [3]ਮੂੰਹ ਤੇ ਮੱਥਾ। [4]ਚਲਣਾ ਚਾਹੁੰਦਾ ਹੈ ਚਿੱਤ ਵਿਚ। [5]ਖੱਬੇ ਅੰਗ। [6]ਲਕੜੀਆਂ। [7]ਕੋਝਾ ਜਿਹਾ। [8]ਫੁੜਕਦੀ ਹੈ। [9]ਤ੍ਰਿਸ਼ਨਾਂ ਦਾ ਦੀਨ ਕੀਤਾ ਹੋਯਾ। ਭਾਵ ਤ੍ਰਿਸ਼ਨਾਂ ਦੇ ਅਧੀਨ । [10]ਨਾਲ ਦੇ ਆਦਮੀ । [11]ਟੇਢਾ । [12]ਕੁਛ ਪੂਰੀ ਨਹੀਂ ਪਾ ਸਕਦਾ । [13]ਸੁਖੀ [ਫਾ:,ਆਸੂਦਹ] । [14]ਮਿਲਦਾ ਹੈ। *ਦੇਖੋ ਰਾ: ੩ ਅੰ: ੨੩ ਅੰਕ ੧੧ ਦੀ ਹੇਠਲੀ ਟੂਕ।

ਹਰਖਤਿ ਹਿਯ ਖਾਏ। ਤੀਨ ਦਿਵਸ ਬੀਤੇ ਬਸਤਿ ਕਹਿ ਸੰਧਨਾ ਕਾਲਾ। 'ਚਲਹਿੰ ਕਾਲਿ ਕੋ ਲਵਪੁਰੀ ਹੁਇ ਕਾਜ ਬਿਸਾਲਾ ॥ ੩੦॥ ਚੰਦੂ ਕਰਹਿ ਪ੍ਰਤੀਖਨਾ ਇਕ ਸਿਖ ਮਿਲਿ ਆਯਾ।ਅਰਜਨ ਕੋ ਮਾਰਨੋ ਚਹੈ, ਲੇ ਮੋਹਿ ਸਹਾਯਾ।ਨਿਸਾ ਭਈ ਭੋਜਨ ਅਚਨੋ ਦਧਿ ਸਿਖ ਨੇ ਆਨਾ।ਸੁਖਮ ਚਾਵਰ ਸਾਗ ਸੋਂ ਕੀਨਸਿ ਬਹੁ ਖਾਨਾ॥੩੧॥ ਸ੍ਵਾਦਿ ਸਾਥ ਅਚਿ ਬਹੁ ਗਯੋ ਹੁਨਿ-ਹਾਰ[੧] ਖੁਵਾਯੋ। ਗਰ ਲੌ ਭਰਿ ਕੈ ਉਦਰ ਕੋ ਨਿਸ ਮਹਿੰ ਸੁਪਤਾਯੋ।ਅਰਧ ਨਿਸਾ ਬਦਹਾਜ਼ਮਾ ਹੈਜ਼ਾ ਹੁਇ ਆਵਾ।ਸੂਲ ਉਠਨੋ ਜਨੁ ਸੂਲ ਚੁਭਿਦੁਖ ਤੇ ਬਿਕੁਲਾਵਾ॥੩੨॥ 'ਹਾਇ ਹਾਇ' ਮੁਖ ਕਰਤਿ ਹੈ ਜਾਗੇ ਨਰ ਪਾਸੂ[੨]। ਕਹਾਂ ਜਤਨ ਕੋ ਤਬਿ ਕਰਹਿੰ ਨਹਿੰ ਔਖਧਰਾਸੂ[੩]।ਨਹਿੰ ਹਕੀਮ ਕੋ ਗ੍ਰਾਮ ਮਹਿੰ, ਕਛੁ ਹੈ ਨ ਉਪਾਈ।ਰੁਦਤਿ ਨਿਕਟਹੈ ਦੁਖਤਿਸਭਿ,ਤਿਸ ਆਸ ਚੁਕਾਈ॥ ੩੩॥ਪ੍ਰਿਥੀਏ ਨੇ ਜਾਨਨੋ ਮਰਨਿ-ਨਹਿੰ ਬਾਚਹਿੰ ਪ੍ਰਾਨਾ-।ਸਿੱਖ ਦਾਸ ਗਨ ਹਿਤੁਲਖਿ ਅਸ ਬਾਕਬਖਾਨਾ।'ਅਬਿ ਮੋਰੋ ਪਰਲੋਕਹੈ,ਰੁਜ ਵਧਨੋਬਿਸਾਲਾ। ਦਾਹ ਕਰਹੁ ਇਸ ਥਾਨ ਹੀ ਕਰਿ ਕ੍ਰਿਯਾ ਕਪਾਲਾ[੫] ॥ ੩੪॥-ਪੀਛੇ ਹੋਇ ਜੁ ਅੰਸ ਮਮ ਮਰਿ ਹੈ ਕਿਤ ਕੋਈ।ਦਾਹੁ ਆਨਿ ਇਸ ਥਲ ਕਰਹਿ-ਕਹਿ ਦੀਜਹਿ ਸੋਈ।ਮੋਕਹੁ ਮਿਲ਼ਹਿ ਸੁ ਆਨਿ ਕਰਿ ਫਲ ਉੱਤਮ ਪਾਵੈ। ਮਿਹਰਵਾਨ ਸੋਂ ਕਹੋ ਤੁਮ-ਬਹੁਤ ਨ ਰੁਦਨਾਵੈ॥੩੫॥ਇਹੀਰੀਤਿ ਸਭਿਜਗਤ ਕੀ ਆਵਤਿ ਇਕ ਜਾਤੇ[੬]।ਕਰਹੁ ਕ੍ਰਿਆ ਮੇਰੀ ਸਕਲ ਜਪਿ ਨਾਮ ਪ੍ਰਭਾਤੇ। ਪੁਨ ਆਵਹੁ ਚੰਦੂ ਮਿਲਹੁ ਲਿਹੁ ਗੁਰਤਾ ਗਾਦੀ। ਜਨੋਂ ਕਨੋਂ ਅਰਜਨ ਕੋ ਹਤਹੁ, ਪੁਨ ਕੀਜਹਿ ਸ਼ਾਦੀ[੭] ॥ ੩੬॥ ਪੂਰਹੁ ਕਾਮਨਾ ਆਇ ਕਰਿ ਸਭਿ ਬਨਨੋ ਬਨਾਊ।ਬੈਰ ਸੰਭਾਰੋ ਆਪਨੋ,ਨਹਿੰ ਕਰਹੁ ਵਲਾਊ[੮]-'।ਇਮ ਕਹਿ ਧਰਨੀ ਪਰ ਪਰਨੋ ਬਯਾਕੁਲ ਬਡ ਹੋਵਾ।ਬੋਲ ਬੰਦ,ਮ੍ਰਿਤੁ ਚਿੰਨ੍ਹ ਭੇ, ਸਭਿ ਸੈਗਿਨਿ ਜੋਵਾ ॥੩੭॥ ਰਹੇ ਬੁਲਾਵਤਿ ਦਾਸ ਗਨ, ਨਿਕਸੇ ਤਨ ਪ੍ਰਾਨਾ। ਚਿਤਵਤਿ ਗੁਰੁ ਸੈਗਿ ਬੈਰ ਕੋ, ਪਰਲੋਕ ਪਧਾਨਾ। ਰੁਦਤਿ ਸਕਲ ਬੈਠੇ ਨਿਕਟ ਸੋ ਰਾਤ ਬਿਤਾਈ।ਭਈਪ੍ਰਭਾਤਿ ਉਠਾਇ ਕੈ ਬਡ ਚਿਖਾ ਬਨਾਈ॥ ੩੮॥ਉਪਰ ਧਰਿ ਕਰਿ ਛਾਰਿ ਕਰਿ ਰੋਏ ਸਮੁਦਾਏ। ਅਸਥਿ ਬੀਨ[੯] ਦਿਨ

---

[੧]ਇਕ (ਮੋਰਾ) ਸਿਖ (ਚੰਦੂ ਨੂੰ) ਮਿਲਕੇ ਆਇਆ ਹੈ। [੨]ਹੋਣਹਾਰ ਨੇ। [੩]ਕੌਲ ਦੇ। [੪]ਰਾਸ ਦਵਾ= ਸਿਧ ਔਖਧੀ। (ਅ) ਦਵਾ ਰਾਸ ਨਹੀਂ (ਪੈਂਦੀ)। [੫]ਕਪਾਲ ਕਿਰਿਆ। [੬]ਇਕ ਆਂਵਦਾ ਹੈ ਇਕ ਜਾਂਦਾ ਹੈ। [੭]ਖੁਸ਼ੀ। [੮]ਟਾਲਾ। [੯]ਫੁੱਲ ਚੁਣਕੇ।

ਭੀਨ ਮੈਂ ਹਟਿ ਪਾਛਿ ਸਿਧਾਏ। ਇਕ ਸਿਖ ਕੋਠੇ ਕੋ ਗਯੋ ਪੂਰਬ ਸੁਧਿ ਦੈਬੈ। ਸੁਨਿ ਮਰਨੋ, ਸੁਤ ਭਾਰਜਾ ਬਡ ਕੂਕ ਕਰੈਬੈ॥੩੯॥ 'ਹਾਇ ਹਾਇ' ਕਰਿ ਰੁਦਤ ਹੈਂ'ਨਹਿੰ ਸਧਸੋ ਸਰੀਕਾ'।ਹੇ ਪਤਿ ! ਪੂਰਬ ਹੀ ਮਰਸੋ,ਇਹ ਕਿਯੋ ਨ ਨੀਕਾ।ਮਿਹਰਵਾਨ ਸੁਤ ਕੀ ਖਬਰ ਕਬਿ ਲੈ ਹੈਂ ਆਈ।ਬਦਨ ਮਰਤਿ ਹਮ ਨਹਿੰ ਪਿਖਸੋ,ਬਿਧਿ ਕਹਾਂਬਨਾਈ!॥੪੦॥ਰਹੀ ਹਟਾਇ ਨਹਟਸੋਤਬਿ,ਅਪ-ਸ਼ਗੁਨ ਬਿਸਾਲੇ। ਕਿਮ ਢਲ ਸੋ ਦੇਵੈਂ ਨਹੀਂ ਦੁਖ ਕੀਨਿ ਕਰਾਲੇ'। ਕਹਿੰ ਲਗਿ ਬਰਨੋਂ ਸ਼ੋਕ ਜਨੁ ਕਿਧ ਆਇ ਅਵਾਸਾ'। ਇਤਨੇ ਮੈਂ ਆਏ ਅਸਥਿ ਰੋਦਤਿ ਭਰਿ ਸ੍ਵਾਸਾ॥੪੧॥ਮਿਹਰਵਾਨ ਬਹੁ ਰੋਇਕੈ ਮ੍ਰਿਤੁ ਕ੍ਰਿਆ ਕਰਾਈ। ਸ਼ਬਦ[3]*ਪਢਾਯੋ ਦਰਬ ਦੇ ਸੁਨਤੇ ਸਮੁਦਾਈ। ਤਿਨ ਕੀ ਸੰਗਤਿ ਆਇ ਕਰਿ ਪੁਨ ਪਾਗ ਬੰਧਾਈ।ਮਿਟਸੋਸ਼ੋਕ ਤਬਿ ਜਨ[4]ਕਹਸੋ ਜੋ ਅਕਲਸਿਖਾਈ ॥੪੨॥ [5]–ਸ਼੍ਰੀ ਅਰਜਨ ਤੇ ਬੈਰ ਕਰਿ ਲਿਹੁ ਗੁਰੁਤਾ ਗਾਦੀ। ਚੰਦੂ ਹਤਹਿ ਉਪਾਇ ਤੇ ਤਬਿ ਕੀਜਹਿ ਸ਼ਾਦੀ–। ਮਰਤਿ ਕਹਸੋ ਤੁਮ ਸੋਂ ਪਿਤਾ ਇਹੁ ਸੁਨਹੁ ਸੰਦੇਸਾ'।ਸੁਨਸੋ ਪੁੱਤ੍ਰ ਅਰੁ ਭਾਰਜਾ ਉਰਲਹਤਿ ਕਲੇਸ਼ਾ॥੪੩।ਦੋਹਰਾ। ਮਿਹਰਵਾਨ ਮਨ ਮਾਨਿ ਕੈ ਮੌਨ ਠਾਨਿ ਰਹਿ ਭੌਨ। ਕਰਹਿ ਪ੍ਰਤੀਖਨ ਗੁਰ ਬਨੋਂ ਹੁਇ ਹੈ ਕਾਰਨ ਕੌਨ[6] ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸ "ਪ੍ਰਿਥੀਆ ਮਰਨੰ ਪ੍ਰਸੰਗ ਬਰਨਨੰ ਨਾਮ ਖਟਣ ਬਿੰਸਤੀ ਅੰਸੁ ॥ ੨੭ ॥

੨੭. [ਸ਼ੋਕ। ਚੰਦੂ। ਜਹਾਂਗੀਰ]।

ਦੋਹਰਾ ॥ ਸੰਮਤ ਸੋਰਹ ਸਤ ਹੁਤੇ ਊਪਰ ਪੰਚ ਮਿਲਾਇ[8]। ਸਪਤਮ ਹੁਤੀ ਅਸੌਜ ਕੀ[7] ਪ੍ਰਿਥੀਆ ਤਬਿ ਜਨਮਾਇ॥੧॥ਨਿਸਾਨੀ ਛੰਦ ॥ ਸੋਰਹ ਸਤ ਤ੍ਰੋਹਠ ਬਿਖੈ ਮਾਧਵ ਕੋ ਮਾਸਾ[9]।ਮ੍ਰਿਤਕ ਭਯੋ†ਸੋ ਜਾਨੀਅਹਿ ਨਹਿੰ ਪੁਰਵੀ ਆਸਾ। ਬੁਰਾ ਸੁ ਚਿਤਵਤਿ ਗੁਰੁਕੋ ਸਭਿ ਬੈਸ ਬਿਤਾਈ। ਜਿਮ ਤਸਕਰ ਸਸਿ[10] ਕੋ ਕਹੈ–ਜਰ ਕਸੋਂ ਨਹਿੰ ਜਾਈ–॥੨॥ਜਿਮ ਉਲੂਕ[10] ਕਹਿ ਸੂਰ[11] ਕੋ–ਕਿਮ ਉਦਯਤਿਨੀਤਾ[12]।ਕਸੋਂ ਨ ਹਿਮਾਲੇ ਮਹਿੰ ਗਰਹਿ ਦੁਖਦੇ ਹਮ ਚੀਤਾ[13]–। ਜਥਾ ਜਵਾਸੋ ਪਾਵਸੈ[14] ਦੇ ਦੋਸ਼ ਬਡੇਰੇ ।–ਬਿਨਾ ਚਾਹ ਕਸੋਂ ਬਰਸਤੋ ਹਮ

---

[1]ਸ਼ਰੀਕਾ ਸੋਧ ਨਾ ਸਕਿਆ। [2]ਮਾਨੋ ਸ਼ੋਕ ਨੇ ਹੀ ਘਰ ਆ ਕੀਤਾ ਹੈ। [3]ਗੁਰਬਾਣੀ ਚਾਰ ਸਾਹਿਬਾਂ ਦੀ। [4]ਦਾਸਾਂ ਨੇ। [5]ਕੋਣ ਸਬੱਬ ਹੋਵੇ। [6]ਭਾਵ ੧੬੦੫। [7]ਅੱਸੂ ਦੀ ਸੁੱਤ। [8]ਭਾਵ ਵੈਸਾਖ ਸੰ: ੧੬੬੩। [9]ਚੰਦਰਮਾ। [10]ਉੱਲੂ। [11]ਸੂਰਜ। [12]ਕਿਉਂ ਉਦਯ ਹੁੰਦਾ ਹੈ ਹਮੇਸ਼। [13]ਹਿਮਾਲੇ ਵਿਚ ਕਿਉਂ ਨਹੀਂ ਗਲ ਜਾਂਦਾ ਦੁਖ ਦਿੰਦਾ ਹੈਂ ਸਾਡੇ ਚਿੱਤ ਨੂੰ। [14]ਜਵਾਹਾਂ ਬਰਖਾ ਰੁਤ ਨੂੰ।

*ਪਾ:–ਗਰੜ। †ਪ੍ਰਿਥੀਏ ਦੀ ਮੌਤ ਦਾ ਸਮਾਂ ਹੋਰ ਖੋਜ ਦਾ ਮੁਥਾਜ ਹੈ।

ਹਰਿਤ[1] ਘਨੇਰੇ–॥ ੩ ॥ਬਾਟਪਾਰ ਜਿਮ ਪਾਤਕੀ[2] ਨਿਜ ਘਾਤ ਤਕਾਵੈ। ਧਰਮਾਤਮ ਮਹਿਪਾਲ ਕੋ ਗਨ ਦੋਸ਼ ਬਤਾਵੈ। ਜਾਰ[3] ਜਥਾ ਕੁਟਵਾਰ ਕੋ ਨਿਤ ਚਹਤਿ ਬਿਨਾਸਾ। ਬਕ ਮਰਾਲ ਕੋ ਪਦ ਚਿਤਹਿ[4], ਕਿਮ ਪੁਰਵਹਿ ਆਸਾ॥੪॥ਜਿਮਿ ਬਿਰਹਨਿ ਕੋ[5] ਚਾਂਦਨੀਦੀਰਘ ਦੁਖਦਾਈ॥ਤਥਾ ਅਨੁਜ ਕੀ ਕੀਰਤੀ ਕਬਹੁੰ ਨ ਮਨ ਭਾਈ। ਜਿਮਿ ਜੰਬੁਕ ਬਨਪਤਿ ਬਨਨਿ[6] ਨਿਤ ਜਤਨ ਕਰੈਤਾ। ਕੇਹਰਿ ਕੋ ਕਾਢਨਿ ਚਹੈ ਕਿਮਿ ਇੱਛ ਪੁਰੈਤਾ॥੫॥ ਗਾਦੀ ਸੀਤਾ[7] ਲੈਨਿ ਕੋ ਰਾਵਨਿ ਸਮ ਹੋਵਾ। ਅਭਿਲਾਖਤਿ ਹੀ ਪਚ ਗਯੋ[8] ਨਹਿੰ ਸੋ ਸੁਖ ਜੋਵਾ। ਕੈਸ ਕ੍ਰਿਸ਼ਨ ਕੋ ਹਤਨਿ ਹਿਤ ਛਲ ਰਚੋ ਘਨੇਰੋ। ਮਾਰਤ ਆਪਹਿ ਮਰਿ ਗਯੋ,ਤਿਮ ਪ੍ਰਿਥੀਆ ਹੇਰੋ॥੬॥ਸਸਾ ਕਹੈ–ਮੈਂ ਸ਼ੇਰ ਹੌਂ –ਗਰਬਤਿ ਬਿਚ ਭਾਈ[9]ਜਥਿਆਵੈ ਗਜ ਸਮੁਖ ਤਿਸਿ ਤਥਿ ਕੌਨਹਟਾਈ ।–ਗੁਰੂ ਬਨਨੋ ਮੈਂ–ਨਿਤ ਕਹੈ ਜਥਿ ਜਮ ਦੇ ਪੀਰਾ। ਸਿੱਖਨਿ ਗਨ ਅਰੁ ਆਪਿ ਕੋ ਧਾਰਹਿ ਕੋ ਧੀਰਾ॥੭॥ਮਿਹਰਵਾਨ ਪ੍ਰਸਥਾਨ ਕੋ[10]ਚਾਹੈ ਬਹੁਤੇਰਾ ਜਨਨੀ ਜਾਨਿ ਨ ਦੇਤਿ ਹੈ ਕਰਿ ਨੇਹੁੰ ਘਨੇਰਾ।"ਹੇ ਸੁਤ ਤੂੰ ਅਬਿ ਆਸਰਾ ਸਿਖ ਸੰਗਤਿ ਕੇਰਾ। ਮੈਂ ਅਨੰਦ ਤੇ ਰਹਤਿ ਹੌਂ ਪਿਖਿ ਕਰਿ ਮੁਖ ਤੇਰਾ ॥ ੮॥ਤੋਹਿ ਪਿਤਾਮਾ ਜਗ ਗੁਰੂ ਅਜ਼ਮਤਿ ਧਰਿ ਭਾਰੀ। ਨਰ ਨਿਹਾਲ ਕਰਿ ਸੈਂਕਰੋ ਦੁਰਮਤਿ ਉਰਟਾਰੀ॥ ਬਖਸ਼ਤਿ ਨਵਨਿਧ ਸਿੱਧਿਕੋ ਪਿਖਿ ਕੈ ਨਿਜ ਸੇਵਾ। ਪੂਜਨੀਯ ਸਭਿ ਕੇ ਭਏ ਜਗ ਸ਼੍ਰੀ ਗੁਰੁ ਦੇਵਾ॥੯॥ ਤੋਹਿ ਪਿਤਾ ਸੇਵੈ ਨਹੀਂ ਹੋਇ ਨ ਅਨੁਸਾਰੀ। ਸਮਤਾ ਕੋ ਕਰਤੋ ਰਹੈਂ,ਕਟੁ ਗਿਰਾ ਉਚਾਰੀ। ਕਹਨੋ ਨ ਮਾਨਹਿੰ ਕੁਛ ਕਬਹਿ ਜਾਨਹਿ–ਪਿਤ ਮੇਰਾ–। ਪ੍ਰਭੂ ਨ ਜਾਨਨੋ ਅਦਬ ਕਰਿ, ਲਰਤੋ ਬਹੁ ਬੇਰਾ॥੧੦॥ਸਾਸੁ[11] ਰਹੀ ਸਮੁਝਾਵਤੀ–ਜੋ ਚਹਿੰ ਗੁਰੂ ਗਾਦੀ। ਸਮਤਾ ਕਰਹੁ ਨ ਪਿਤਾ ਕੀ ਨਹਿੰ ਹੁਜਹਿ ਬਾਦੀ। ਨਾਂਹਿ ਤ ਲੈਹੈ ਦਾਸਕੋ ਛੁਛੇ ਰਹਿਜਾਵੋ।ਸੇਵਾ ਕੇ ਬਸਿ ਹੋਤਿ ਹੈਂ,ਤੁਮ ਸੇਵ ਕਮਾਵੋ–॥ ੧੧॥ਏਕ ਨ ਮਾਨੀ ਕਿਸੇ ਕੀ ਨਿਜਹਿਤ ਨਹਿੰ ਜਾਨਾ।ਲਖਿ ਬਿਸਾਲਬੁਧਿ ਆਪਨੀ ਉਰ ਮੇ ਗਰਬਾਨਾ। ਅਰਜਨ ਆਇਸੁ ਮਾਨਿ ਕਰਿ ਲਵਪੁਰੀ ਸਿਧਾਵਾ। ਇਸ ਹੀ ਤੇ ਸੁ ਪ੍ਰਸੰਨ ਹੈ ਤਿਨ ਕੇ ਮਨਿ ਭਾਵਾ ॥੧੨॥ ਗੁਰੁਤਾ

[1]ਹਰੇ ਹਾਂ। [2]ਜਿਵੇਂ ਪਾਪੀ ਧਾੜਵੀ। [3]ਯਾਰ, ਵਿਸ਼ਈ। [4]ਬਗਲਾ ਹੰਸ ਦਾ ਮਰਤਬਾ ਚਾਹੇ। [5]ਵਿਛੋੜੇ ਵਾਲੀ ਨੂੰ। [6]ਗਿੱਦੜ ਸ਼ੇਰ ਬਣਨ ਦਾ। [7]ਗੱਦੀ ਰੂਪੀ ਸੀਤਾ। [8]ਤਰਸਦਾ ਹੀ ਖਪ ਗਿਆ। [9]ਭਰਾਵਾਂ ਵਿਚ। [10](ਚੰਦ੍ਰ ਪਾਸ) ਜਾਣ ਨੂੰ। [11](ਮੋਰੀ) ਮੱਸ, ਭਾਵ ਬੀਬੀ ਭਾਨੀ ਜੀ।

ਗਾਦੀ ਪਰ ਥਿਰਨੋ ਅਜ਼ਮਤਿ ਕੋ ਪਾਏ।ਦੇਖਿ ਨਿਕਟ ਤੇਰੇ ਹਤਨੋ ਸੁਲਹੀ ਧਸਿ ਜਾਏ[1]। ਸੁਲਬੀ ਗਮਨਨੋ ਪਕਰਨੇ ਮਗ ਬਿਖੇ ਸੈਘਾਰਾ। ਤੋਹਿ ਪਿਤਾ ਅਸਿ ਗਤਿ ਭਈ ਕੁਛ ਚਲਨੋ ਨ ਚਾਰਾ॥੧੩॥ਘਰ ਅਪਨੇ ਗੁਜ਼ਰਾਨ ਬਹੁ ਸਿਖ ਸੇਵਕ ਆਵੈਂ।ਬੈਠੇ ਕਰੋ ਅਨੰਦ ਕੋ ਸੁਖ ਲਿਹੁ ਮਨ ਭਾਵੈ। ਕਰਾਮਾਤ ਕੋ ਜੋਰ ਤਿਹ ਨਰ ਕਿਤੇ ਸੈਘਾਰੇ। ਨਹਿੰ ਗਮਨੋ ਕਰਿ ਬੈਰ ਕੋ ਜੀਵਨਿ ਚਿਤ ਧਾਰੇ॥੧੪॥ਜਿਨ ਮਾਰਨੋ ਨਿਜ ਭ੍ਰਾਤ ਕੋ ਲਖਿ ਸ਼ੱਤ੍ਰੂ ਸਮਾਨ॥ ਕਹਾਂ ਭਤੀਜੇ ਸੋਂ ਕਰਹਿ ਉਰ ਪਸ਼ਾਰ ਮਹਾਨ॥ਬਹੁ ਫਲ ਪਾਯਹੁੰ ਬੈਰ ਤੇ ਅਬਿ ਟਿਕੋ ਅਵਾਸਾ॥ਪ੍ਰਥਮੈਂ ਕਾਢੇ ਨਗਰ ਤੇ ਤੁਹਮਤ ਦੇ ਤ੍ਰਾਸਾ[2]॥੧੫॥ਇੱਤਯਾਦਿਕ ਮਾਤਾ ਕਹਨੋ ਨੀਕੇ ਸਮੁਝਾਵਾ। ਮਿਹਰਵਾਨ ਭ੍ਰਤਪਨੋ ਤਬਹਿ ਘਰ ਬੈਠਿ ਰਹਾਵਾ। ਨਹੀਂ ਜਾਨਿ ਕੀ ਮਤਿ ਕਰੀ ਕਿਸਹੀ ਇਸਥਾਨੇ। ਰਹਨੋ ਗ੍ਰਾਮ ਕੋਠੇ ਬਿਖੈ ਤਿਨ ਕੇ ਸਿਖਮਾਨੇ॥੧੬॥ਉਤ ਪਾਪੀਚੰਦੂ ਸੁਨਨੋਪ੍ਰਿਥੀਏ ਤਨ ਛੋਰਾ। ਪਰਨੋ ਘਾਵ ਪਰ ਲਵਨ ਜਨੁ ਪ੍ਰਾਪਤਿ ਦੁਖ ਘੋਰਾ।ਬ੍ਰਣ ਪਾਕੋ ਪਰ ਲਗਿ ਗਈ ਜਨੁ ਔਚਕ ਚੋਟ॥ਬਾਨ ਲਗਨੋ ਜਨੁ ਕਾਨ ਮਹਿੰਬੀਧਨੋ ਮਨ ਖੋਟਾ[3] ॥ ੧੭ ॥–ਬਾਦੀ ਹੁਤੋ ਸਮਾਨ ਕੋ ਸੋ ਭੀ ਪ੍ਰਭੁ ਹਾਨਾ। ਜਤਨ ਨਿਫਲ ਸਭਿ ਹੋਤਿ ਹੈ ਜੋ ਰਚੇ ਮਹਾਨ॥ਸੁਲਹੀ, ਸੁਲਬੀ,ਪ੍ਰਿੱਥੀਆ ਤੀਨੋ ਮ੍ਰਿਤੁ ਹੋਏ।ਅਬਿ ਉਪਾਇ ਮੈਂ ਕਯਾ ਕਰੌਂ ਮਤਿ ਆਇ ਨ ਕੋਏ–॥੧੮॥ਮਹਿਮਾ ਮਾਨਿ ਨ ਪਰਹਿ ਪਗ[4] ਜਿਹ ਬਡੋ ਕੁਭਾਗਾ। ਪਾਤਿਸ਼ਾਹ ਕੋ ਪਾਸ ਮਹਿੰ ਚਾਰੀ ਅਨੁਰਾਗਾ[5]। ਨਹਿੰ ਭੋਜਨ ਬਹੁ ਅਚਤਿ ਹੈ ਸੋਚਤਿ ਚਿਤ ਮਾਂਹੀ। ਨਿਸਾਬਿਖੈ ਨਹਿੰ ਨੀਂਦ ਸੁਖ ਛਾਤੀ ਰਿਸ ਦਾਹੀ[6]॥੧੯॥ਨਿਕਟ ਨ ਬੋਲਨਿ ਦੇਤਿ ਹੈ ਝਿਰਕਹਿ ਬਹੁ ਦਾਸਾ। ਨਹਿੰ ਸੁਖਾਇ ਕਿਸ ਕੋ ਕਹਨੋ ਰਹਿ ਮੌਨ ਅਵਾਸਾ॥ਚਿਤਵਤਿ ਚਿੰਤਾ ਚਿਤ ਬਿਖੈ ਬਹੁ ਜਤਨ ਬਨਾਵੈ।ਇਕਗਿਨਤੀ ਉਰ ਚਢਤਿ ਹੈ ਇਕ ਕਰਿ ਉਤਰਾਵੈ॥੨੦॥–ਸ਼ਾਹੁ ਸੁਨਹਿ ਸਭਿ ਬਾਤ ਕੋ ਨਿਸ਼ਚੈ ਨ ਕਰੈਤਾ। ਰਿਦੇ ਅਦਾਇਬ ਰਾਖਿ ਕਰਿ ਸੈਸੈ ਉਪਜੈਤਾ॥ਹੁਕਮ ਨਹੀਂ ਕੁਛ ਦੇਤਿ ਹੈ, ਗਹਿ ਲਿਹੁ ਕਿ ਹਕਾਰੋ[7]। ਕਈ ਬੇਰ ਕੀਨੇ ਜਤਨ ਇਤ ਉਤ ਹੁਇ ਟਾਰੋ[8]–॥੨੧॥ ਇੱਤਯਾਦਿਕ ਪਾਪਾਤਮਾ ਗਿਨਤੀ ਉਰ

---

[1]ਮਾਰਿਆ ਗਿਆ ਸੁਲਹੀ (ਅੱਗ) ਵਿਚ ਧਸ ਜਾਕੇ। [2]ਵਿੰਨ੍ਹਿਆ ਗਿਆ ਖੋਟਾ ਮਨ। [3](ਗੁਰੂ ਜੀ ਦੀ) ਮਹਿਮਾ ਮੰਨਕੇ ਪੈਰੀਂ ਨਹੀਂ ਪੈਂਦਾ। [4]ਚੁਗਲੀ ਦਾ ਪ੍ਰੇਮੀ ਹੋਇਆ। [5]ਕ੍ਰੋਧ ਨਾਲ ਛਾਤੀ ਸੜਦੀ ਹੈ। [6]ਫੜ ਲੈਣ ਦਾ ਅਥਵਾ ਬੁਲਾ ਲੈਣ ਦਾ। [7]ਟਾਲ ਦਿੱਤੇ।

ਲਜਾਵੈ। ਸ੍ਵਾਸ ਉਸਾਰ[1] ਬਿਸੂਰਤੋ ਕਬਹੁੰ ਨ ਬਿਸਰਾਵੈ। ਖਰ ਸਰ ਸਮਸਰ ਕਰਕ ਉਰ[2]ਗਡਿ ਗਯੋ ਸੁ ਗਾਢੋ।ਚਿੰਤਾ ਸਲਿਤਾ ਮਹਿੰ ਬਹਤਿ ਦੁਖ ਜਲ ਬਹੁ ਬਾਢੋ ॥੨੨॥ ਇਕ ਦਿਨ ਗਮਨਨੋ ਸ਼ਾਹੁ ਢਿਗ ਬਹੁ ਬਾਤ ਸੁਨਾਈ। ਪ੍ਰਥਮ ਭਏ ਪਤਿਸ਼ਾਹੁ ਜੋ ਤਿਨ ਕੀ ਬਡਿਆਈ।ਨਿਜ ਦਿਸਿ ਜਾਨਨੋ ਰੁਖ ਅਧਿਕ ਬੋਲਨੋ ਕਰ ਜੋਰੇ।'ਹਜ਼ਰਤਜੀ! ਪ੍ਰਿਥੀਆ ਗੁਰੂ ਤਨ ਪ੍ਰਾਨ ਬਿਛੋਰੇ ॥ ੨੩ ॥ ਗਾਦੀ ਸ਼੍ਰੀ ਨਾਨਕ ਹੁਤੀ ਸ਼ੁਭ ਰੀਤਿ ਚਲਾਈ। ਮਤੋ ਸੰਤ ਚਿਤ ਸ਼ਾਂਤਿ ਜੁਤ ਅਤਿ ਮਤਿ ਚਤੁਰਾਈ। ਸਿੱਖੀ ਦੇਸ਼ ਅਨੇਕ ਕੀ ਪਗ ਪੂਜਨ ਆਵੈ। ਅਨਿਕ ਅਕੋਰਨਿ ਆਨਿ ਕੈ ਧਨ ਕੋ ਅਰਪਾਵੈਂ ॥ ੨੪ ॥ ਅਨੁਜ ਨਾਮ ਅਰਜਨ ਅਹੈ ਮਨ ਮਹਿਦ ਹੈਕਾਰੀ। ਆਂਖ ਤਰੇ ਆਨਹਿ ਨਹੀਂ ਗੁਨ ਏਕ ਨ ਧਾਰੀ। ਆਧੋ ਨਿਕਟ ਨ ਆਪਿ ਕੈ ਨਿਜ ਲਖਹਿ ਬਿਸਾਲਾ। ਪ੍ਰਿਥੀਆ ਆਧੋ ਕਈ ਬੇਰਿ ਇਹ ਸ਼ੀਲ ਰਸਾਲਾ[3] ॥ ੨੫ ॥ ਤਿਸ ਕੋ ਸੁਤ ਇਕ ਮੈਂ ਸੁਨਨੋਂ ਪਾਛੇ ਥਿਰ ਗਾਦੀ। ਕਰਹਿ ਪ੍ਰਤੀਖਨਿ ਆਪ ਤੇ ਬੈਠਨਿ ਹਿਤ ਸ਼ਾਦੀ।ਸਿਰੇਪਾਉ ਹਜ਼ਰਤ ਕਰੈਂ ਸਿਰ ਪਾਗ ਬੰਧਾਵੈ।ਜਗਤਿ ਜਿਠਾਈ[4] ਬਿਦਤ ਹੁਇ ਮੰਨਤਾ ਬਹੁ ਪਾਵੈ[5] ॥ ੨੬ ॥ ਸੁਨਿ ਦਿਵਾਨ ਤੇ ਸ਼ਾਹੁ ਤਬਿ ਕਰਿ ਹੁਕਮ ਦਿਵਾਯੋ।'ਤੁਮ ਲੈ ਅਪਨੈ ਪਾਸਿ ਅਬਿ ਤਹਿੰ ਦੇਹੁ ਪੁਚਾਯੋ'।ਲੈਕਰਿ ਨਿਜ ਜਨ ਕੋ ਦਿਯੋ ਕਹਿਬਹੁਰ ਪ੍ਰਸੰਗਾ।'ਦਈ ਜੀਵਕਾ ਪ੍ਰਥਮ ਤੁਮ ਬਹੁ ਆਦਰ ਸੰਗਾ ॥ ੨੭ ॥ ਕੋਠੇ ਗ੍ਰਾਮ ਸੁ ਧਾਮ ਕਰਿ ਬਸਿ ਬਾਸ[6] ਸਦੀਵਾ। ਅਨੁਜ ਓਜ ਛਲ ਦਾਵ ਕਰਿ ਪੁਰਿ ਤੇ ਨਿਕਸੀਵਾ। ਸ਼੍ਰੀ ਅਰਜਨ ਤਬਿ ਤੇ ਮਹਾਂ ਕਰਿ ਗਰਬ ਅਹਾਰਾ।ਨਹੀਂ ਸ਼ਾਹੁ ਭੀ ਕੁਛਕਹਨੋ ਉਰ ਤੇ ਡਰ ਡਾਰਾ॥੨੮॥ ਪੁਨ ਤਸਕਰ ਢਿਗ ਰਾਖਿ ਕਰਿ ਧਨ ਦੂਰਿ ਕਿ ਨੇਰੇ।ਨਿਕਸਾਵੈ ਮੰਗਵਾਵਹੀ ਭਾ ਧਨੀ ਬਡੇਰੇ।ਤਾਲ ਰਚਨੋ ਮੰਦਿਰ ਕਰਨੋ ਬਹੁ ਦਰਬ ਲਗਾਯੋ। ਲੋਕਨਿ ਕੋ ਥਿਰਮਾਵਨੇ ਇਕ ਬਨੋਂਤ ਬਨਾਯੋ ॥ ੨੯॥ਤੁਮ ਭਾਖਨੋ–ਨ ਬੁਲਾਵ ਤਿਹ,ਆਪੇ ਚਲਿ ਆਵੈ–।ਅਬਿ ਲੌ ਮਿਲਨੋ ਨ ਆਪ ਕੋ ਕੁਛ ਮਨ ਨਹਿੰ ਲਜਾਵੈ।ਹਜ਼ਰਤ ਜੀ! ਚਾਹਹੁ ਕਰਹੁ ਤਸਕਰ ਕੇ ਹੇਤਾ। ਚਹੀਅਹਿ ਕਹਨਿ ਬੁਲਾਇ ਢਿਗ ਆਵੱਸ਼ਸ਼ਕ ਏਤਾ[7] ॥੩੦॥ ਸ਼ਾਹੁ ਕਹਨੋ 'ਨਹਿ ਆਇ ਜੋ ਪੁਨ ਲੇਹਿੰ ਬੁਲਾਈ। ਨਿਸ਼ਚੈ ਕੀਜਹਿ'

[1](ਠੰਢੇ) ਸਾਹ ਭਰਕੇ। [2]ਤਿੱਖੇ ਤੀਰਵਤ ਰਿਦੇ ਵਿਚ ਵੈਰ। [3]ਇਹ ਸ਼ੀਲ ਸੁਭਾ ਵਾਲਾ ਤੇ ਰਸ ਵਾਲੇ ਬਚਨ ਬੋਲਣ ਵਾਲਾ ਸੀ। [4]ਵਡੱਪਣ। [5]ਵੇਸਕੇ ਵਾਙ ਕੀਤਾ ਹੈ। [6]ਇਤਨਾਂ ਤਾਂ ਜ਼ਰੂਰੀ ਹੈ। [7]ਕਹੋ।

ਸਾਚ ਇਹ ਕੈ ਮਿੱਥਜਾ ਗਾਈ[1]।ਜਨੌਂ ਕਨੌਂ ਕਰਿ ਨਿਜ ਦੇਸ਼ ਤੇ ਚੋਰੀ ਹਟ-ਵਾਵੋਂ । ਸਾਬਤ ਕਰਿ ਗਹਿ ਲੀਜਿਯੇ ਨਹਿੰ ਝੂਠ ਲਗਾਵੋ[2] ॥੩੧॥ ਦੋਹਰਾ॥ ਚੰਦੁ ਅਨੰਦ ਬਿਲੰਦ ਰਿਦ ਲਖਿ ਨਿਜ ਰੁਖ ਕੀ ਬਾਤਿ। ਬਾਤਿ[3] ਬਿੱਛ ਕੋ ਹਤਹਿ ਜਿਮ, ਘਾਤਿ ਦੇਖਿ ਕਰਿ ਘਾਤਿ[4] ॥ ੩੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਚੰਦੂ ਕੋ' ਪ੍ਰਸੰਗ ਬਰਨਨੰ ਨਾਮ ਸਪਤਿ ਬਿੰਸਤੀ ਅੰਸੂ ॥ ੨੭ ॥

੨੮. [ਸ਼੍ਰੀ ਚੰਦ ਜੀ ਨੇ ਭੇਟ ਮੰਗੀ]।

ਦੋਹਰਾ॥ ਸ਼੍ਰੀ ਗੁਰੁ ਅਰਜਨ ਸੁਧਾਸਰ ਕਰਹਿੰ ਨਰਨਿ ਕੱਲਜਾਨੁ। ਕੀਰਤਿ ਘਰ ਘਰ ਚੰਦ੍ਰਿਕਾ ਉੱਜਲ ਦਿਪਤਿ ਮਹਾਨ ॥੧॥ ਹਾਕਲੁ ਛੰਦ॥ਸ਼੍ਰੀਨਾਨਕ ਸੁਤ ਸ੍ਰੀ ਚੰਦੰ। ਤਪ ਤਾਪਤਿ ਦਿਪਤਿ ਬਿਲੰਦੰ। ਅੱਭਜਾਸ ਜੋਗ ਮਹਿੰ ਭਾਰੀ॥ਹੁਇ ਸਫਲ ਜਿ ਗਿਰਾ ਉਚਾਰੀ॥੨॥ਨਿਤ ਦਾਸ ਕਮਲੀਆ ਪਾਸੀ। ਮਤਿ ਬਿਸ਼ਿਯਨਿ ਬਿਸੈ[6]* ਉਦਾਸੀ। ਇਕ ਸੇਵ ਕਰਨਿ ਹੀ ਭਾਵੈ। ਨਿਸ ਬਾਸੁਰ ਬਹੁਤ ਕਮਾਵੈ॥੩॥ਤਿਸ ਨਿਕਟ ਦੇਖਿ ਸ਼੍ਰੀ ਚੰਦੰ। ਬਚ ਭਾਖਜੋ ਕਾਰਜ ਵੰਦੰ[5]। ਭੋ ਸੁਨਹੁ ਕਮਲੀਆ ਨੀਕਾ !।ਗੁਰੁ ਸੋਢੀ ਕੁਲ ਕੋ ਟੀਕਾ॥੪॥ ਸ਼੍ਰੀ ਅਰਜਨ ਧੀਰਜ ਧਾਰੀ। ਨਿਤ ਬਨਜੋ ਰਹਤਿ ਉਪਕਾਰੀ। ਤਿਨਿ ਅਪਨੇ ਨੰਦਨ ਬਜਾਹਾ। ਹਰਿ ਗੋਵਿੰਦ ਚੰਦ ਉਮਾਹਾ ॥੫॥ ਇਕ ਸੰਮਤਿ ਜਬਹਿ ਬਿਤਾਏ[6]। ਧਨ ਹਮ ਢਿਗ ਭੇਟ†ਪਠਾਏ[7]।ਗਿਨਦੇਤਿ ਪੰਚਸੈ ਸਾਰੇ।ਅਬਿਕੈ ਨਹਿੰ ਰਿਦ ਬਿਚਾਰੇ॥੬॥ਲਖਿਦੁਗਨੀ ਭਈ ਅਕੋਰਾ†।ਇਕ ਬਜਾਹ,ਬਰਸ ਕੀ ਔਰਾ[8]ਤੂੰ ਗਮਨਹੁ ਤਿਨਹੁੰ ਅਵਾਸਾ। ਹੁਇ ਕਠਨ[9] ਲੇਹੁ ਧਨ ਪਾਸਾ॥ ੭॥ਕਹੁ ਹਮ ਦਿਸ਼ਿ ਤੇ ਅਸ ਬਾਤੀ ।-ਦਿਹੁ ਏਕ ਹਜ਼ਾਰਨਿ ਥਾਤੀ[10]। ਅਰੁ ਚੰਚਲ ਏਕ ਤੁਰੰਗਾ। ਕਰਿ ਦੀਜਹਿ ਮੇਰੇ ਸੰਗਾ-॥੮॥ਜਬਿ ਸ਼੍ਰੀ ਅਰਜਨ ਢਿਗ ਜਾਵੋ।ਰਹੁ ਖਰੋ,ਨ ਬੈਠਹੁ,ਆਵੋ। ਸਭਿ ਖਰੇ ਖਰੇ ਨਿਜ ਲੀਜੋ। ਪੁਨ ਹਮ ਦਿਸ਼ਿ ਆਵਨਿ ਕੀਜੈ ॥ ੯ ॥ ਰਹੁ ਤਿਨ ਢਿਗ ਭਾਵਤ ਠਾਂਢੇ। ਨਹਿੰ ਜਾਵਤਿ ਦੇਂ ਧਨ ਕਾਢੋ।ਜਬਿਦੇਹਿੰ ਉਪਾਇਨ ਸਾਰੀ।ਤਬਿ ਨਿਕਸਹੁ ਪੁਰੀ ਮਝਾਰੀ॥੧੦॥ਪੁਨ ਬੈਠਹੁ ਸੁਪਤਹੁ ਆਛੇ।ਇਤ ਆਵਹੁ ਜਿਮ ਚਿਤ ਬਾਂਛੇ[7]। ਸੁਨਿ ਆਇਸੁ ਕੋ ਸਿਰ ਧਾਰਾ।ਕਰਿ ਬੰਦਨ ਪੰਥ ਪਧਾਰਾ॥੧੧॥ਚਲਿ ਸਨੇ

---

[1]ਯਾ ਝੂਠ ਕਹੀ ਹੈ (ਤੂੰ ਹੇ ਚੰਦੂ)। [2]ਹਵਾ। [3]ਦਾਉ ਵੇਖਕੇ ਸਟ ਮਾਰਨੀ (ਠੀਕ ਹੈ)। (ਅ) ਮਾਰਨ ਦਾ ਦਾਉ ਵੇਖਿਆ। [4]ਵਿਸ਼ਿਆਂ ਵਿਚੋਂ। [5]ਕਾਰਜ ਵਾਲਾ। [6]ਬੀਤਦਾ ਹੈ। [7]ਭੇਜਦੇ ਸੀ। [8]ਇਕ ਵਿਆਹ ਦੀ ਤੇ ਦੂਜੀ ਸਾਲਾਨਾ। [9]ਕਰੜੇ ਹੋਕੇ। [10]ਹਜ਼ਾਰ ਦੀ ਥੈਲੀ।

*ਪਾ:—ਬਿਖੈ। †ਗੁਰ ਨਾਨਕ ਦੇਵ ਜੀ ਦੀ ਅੰਸ਼ ਜਾਣਕੇ, ਮਾਣ ਰੱਖਣ ਤੋਂ ਕਵੀ ਜੀ ਦੀ ਮੁਰਾਦ ਹੈ, ਹੋਰ ਭਾਵ ਨਹੀਂ ਹੈ, ਕਿਉਂ ਜੋ ਵਡੇ ਤਾਂ ਗੁਰੂ ਸਾਹਿਬ ਜੀ ਹੀ ਸਨ।

ਸਨੇ ਪੁਰਿ ਆਵਾ। ਬਿਚ ਪ੍ਰਵਿਸ਼ਨੋ ਪਿਖਿ ਮੁਦ ਪਾਵਾ। ਸ਼੍ਰੀ ਅਰਜਨ ਥਿਤ ਜਿਸ ਥਾਨਾ। ਸੁਨਿ ਸੁਧਿ ਕੋ ਨਿਕਟ ਪਧਾਨਾ॥੧੨॥ਬਿਚ ਸਭਾ ਸੁ ਜਾਇ ਪ੍ਰਵੇਸ਼ਾ।ਕਰਿ ਬੰਦਨ ਦੀਨਿ ਸੰਦੇਸਾ। 'ਸ਼੍ਰੀ ਚੰਦੁ ਖੁਸ਼ੀ ਬਹੁ ਕੀਨੀ। ਚਹਿ ਭੇਟ ਆਪਨੀ ਲੀਨੀ ॥੧੩॥ ਮਮ ਆਵਨਿ ਕਾਰਜ ਏਹੀ। ਅਬਿ ਦੁਗਨਿ ਪ੍ਰਥਮ ਤੇ ਲੇਹੀ।ਅਰੁ ਲੈਨੋ ਸੰਗ ਤੁਰੰਗਾ। ਹੈ ਕਾਰਣ ਬਨਾਹ ਉਮੰਗਾ॥੧੪॥ ਤੁਮ ਦਿਯੋ ਨ ਬਿਲਮ ਲਗਾਈ। ਇਸ ਕਾਰਣ ਤੇ ਇਮਗਾਈ[1]।–ਲਿਹੁ ਖਰੋ ਖਰੋ ਧਨ ਥਾਤੀ। ਨਹਿੰ ਕੀਜਹਿ ਬੈਠਨਿ ਬਾਤੀ–॥੧੫॥ਮੈਂ ਆਇਸੁ ਕਰੋਂ ਨ ਭੰਗਾ।ਦਿਹੁ ਦਰਬ ਹਜ਼ਾਰ ਤੁਰੰਗਾ[2]।ਸ਼੍ਰੀ ਅਰਜਨ ਸੀਤਲ ਛਾਤੀ। ਸੁਨਿ ਮਾਨਤਿ ਭੇ ਤਿਸ ਬਾਤੀ ॥੧੬॥ ਕਹਿ ਬਾਕ'ਲੇਹੁ ਧਨ ਸਾਰੋ। ਅਬਿ ਕੀਜੈ ਜਾਇ ਅਹਾਰੋ।ਸ਼੍ਰੀਨਾਨਕ ਨੰਦ ਬਿਲੰਦੋ।ਨਿਤ ਪੂਜਨੀਯ ਸੁਖਕੰਦੋ॥ ੧੭॥ਜਿਮ ਆਗਯਾ ਦੇਯ ਪਠਾਈ। ਹਮ ਮੇਟਹਿੰ ਨਹੀਂ ਕਦਾਈਂ[3]। ਇਮ ਕਹਿ ਸਿਖ ਸੰਗ ਮਿਲਾਯੋ।ਇਸਥਾਨ ਦੇਗ ਕੇ ਆਯੋ॥੧੮॥ਸ਼੍ਰੀ ਗੰਗਾ ਤਹਿੰ ਥਰਤਾਵੈ।ਸਿਖ ਸੰਗਤਿ ਲੈ ਸਭਿ ਖਾਵੈਂ। ਗਨ ਦਾਸ ਕਰੈਂ ਬਹੁਸੇਵਾ। ਜਹਿੰ ਲੰਗਰ ਸ਼੍ਰੀ ਗੁਰੁ ਦੇਵਾ ॥੧੯॥ ਨਿਜ ਕਰ ਤੇ ਗਨ ਕੋ ਦੇਨਾ। ਗਨ ਭੋਜਨ ਕਰਤੇ ਲੇਨਾ।ਥਿਰ ਭਯੋ ਕਮਲੀਆ ਜਾਏ।ਨਹਿੰ ਬੈਠਨੋ ਖਰੋ ਰਹਾਏ॥੨੦॥ ਕਹਿ'ਮਾਈ ਦੇਹੁ ਅਹਾਰਾ। ਅਚਿ ਲੇਵੈਂ ਮੈਂ ਇਸ ਬਾਰਾ'। ਕਛੁ ਮਾਤਾ ਰੁਖ ਨਹਿੰ ਕੀਨਾ।ਬਹੁ ਨਰ ਕੋ ਦੇਤਿ ਪ੍ਰਬੀਨਾ॥੨੧॥ਪੁਨ ਜਾਚਨੋ'ਮੋਕਹੁ ਦੀਜੈ ਲਹਿੰ ਤਨਕ ਬਿਲਮ ਕੋ ਕੀਜੈ'।ਗਨ ਸਿੱਖਨਿ ਬਾਂਟਤਿ ਸੋਈ। ਚਿਤ ਮਹਿੰ ਅਤਿ ਕਾਹਲ ਹੋਈ॥੨੨॥ਬਚ ਬੋਲੀ 'ਅਹਿਦੀ ਜੈਸੇ[4]।ਰਹਿ ਖਰੋ ਜਾਚਤੋ ਐਸੇ। ਨਹਿੰ ਬੈਠਹਿ ਧੀਰਜ ਪਾਈ। ਲੇ ਬਰਤਹਿ ਭੋਜਨ ਖਾਈ'॥ ੨੩॥ ਇਮ ਕਹਿ ਕਰਿ ਦਿਯੋ ਅਹਾਰਾ। ਲੇ ਅਚਵਨੋ ਠਾਂਢੇ ਸਾਰਾ। ਕਰਿ ਪਾਨੀ ਪਾਨ ਪਖਾਰੇ।ਪੁਨ ਭਹਿੰ ਤੇ ਨਿਕਸਿ ਪਧਾਰੇ॥੨੪॥ ਸ਼੍ਰੀ ਅਰਜਨ ਕੇ ਢਿਗ ਆਯੋ।'ਮੁਹਿ ਦੀਜਹਿ' ਬਾਕ ਅਲਾਯੋ।'ਨਤੁ ਠਾਂਢੋ ਨਿਕਟ ਤੁਮਾਰੇ। ਨਹਿੰ ਬੈਠੋਂ[5]ਆਇਸੁ ਧਾਰੇ'॥੨੫॥ਤਬਿ ਸਤਿਗੁਰੁ ਧਨ ਅਨਵਾਯੋ। ਯੁਤ ਬਾਜੀ[6] ਦਿਯੋ ਸੁਹਾਯੋ।ਨਿਜ ਸੇਵਕ ਸੰਗ ਰਲਾਯੋ। ਸੰਭਾਰਿ ਭਲੋ ਪਹੁੰਚਾਯੋ॥੨੬॥ ਸ਼੍ਰੀ ਨਾਨਕ ਦਿਹੁਰੇ ਥਾਨ।ਸ਼੍ਰੀਚੰਦੁ ਥਿਰੇ ਤਪਵਾਨ। ਤਬਿ ਦਾਸਨਿ ਥਿਨੈ ਬਖਾਨੀ।'ਇਹ ਭੇਟ ਤੁਮਰੀ ਆਨੀ'॥੨੭॥ਸੁਨਿ ਹਰਖਤਿ ਹੋਇ ਪ੍ਰਬੀਨਾ।

---

[1]ਕਿਹਾ ਹੈ। [2](ਤੇ ਇਕ) ਘੋੜਾ। [3]ਸਿਪਾਹੀ ਵਾਂਗੂ। [4]ਬੈਠਾਂਗਾ ਨਹੀਂ। [5]ਸਮੇਤ ਘੋੜੇ ਦੇ।

ਨਿਜ ਸੇਵਕ ਬੁਝਨ ਕੀਨਾ[1]ਕਹੁ ਬਾਤਿ ਕਮਲੀਆ ਸਾਰੀ।ਜਬਿਗੁਰੁਢਿਗ ਜਾਇਉਚਾਰੀ॥੨੮॥ਤਬਿ ਹਰਖ ਕਿ ਰਿਸ ਉਰਛਾਈ।ਕਿਮਕਹਿ ਕਰਿ ਭੇਟ ਪਠਾਈ?।ਰਹਿ ਠਾਂਢੋਕੇਤਿਕ ਕਾਲਾ?।ਕਿਮ ਬੋਲੋਬਾਕ ਰਸਾਲਾ[1]?'॥੨੯॥ ਗੁਰੁ ਦਾਸ[2] ਕਮਲੀਆ ਦੋਊ। ਹੁਇ ਠਾਂਢੇ ਆਗੇ ਸੋਊ। ਬਿਰਤਾਂਤ ਭਯੋ ਜੁ ਬਤਾਵਾ।[1]ਮੈਂ ਜਾਇ ਸੁ ਬਾਕ ਸੁਨਾਵਾ॥੩੦॥ਨਹਿੰ ਛੋਭਗੁਰੂ ਉਰ ਹੋਵਾ।ਸਮ ਪੁਰਖ ਕੇ ਮੁਖ ਜੋਵਾ।ਮੁਝ ਭੇਜਨੋ ਦੇਗਸਥਾਨੋ।ਤਬਿ ਪਹੁੰਚਨੋਭੋਜਨਖਾਨੋ॥ ੩੧॥ਸ਼੍ਰੀ ਗੰਗਾ ਤਹਿੰਬਰਤਾਵੈ।ਸਿਖ ਪੁੰਜ ਅਸਨ ਲੈ ਖਾਵੈਂ।ਬਹੁ ਭੀਰ ਭਈ* ਸਿਖ ਲੈਤੇ।ਇਕ ਮਾਤਾ ਭੋਜਨ ਦੇਤੇ॥੩੨॥ ਮੈਂ ਜਾਚਨੋ ਇਕ ਦੁਇ ਬਾਰੀ। ਤਿਨ ਦੇਖਿਤਿ ਗਿਰਾ ਉਚਾਰੀ।--ਸਮ ਅਹਿਦੀ[3] ਕੇ ਤੁਮ ਆਵੋ। ਰਹਿ ਖਰੇ ਅਸਨ ਕੋ ਖਾਵੋ--॥੩੩॥ਇਮ ਕਹਿ ਕਰਿ ਦਿਯੋ ਅਹਾਰਾ।ਮੈਂ ਖਾਯੋ ਵਹਿਰ ਪਧਾਰਾ।ਗੁਰੁ ਅਰਜਨ ਭੇਟ ਮੰਗਾਈ।ਸਿਖ ਦੇ ਕਰਿ ਸੰਗ ਪਠਾਈ' ॥੩੪॥ ਸੁਨਿ ਸਿਰੀਚੰਦ ਜਿਨ ਭੈ ਨਾਰਿਸ ਤਨਕ ਧਾਰਿ ਕਹਿ ਬੈਨਾ। 'ਜੇ ਅਹੈਂ ਅਹਿਦੀਅਨਿ ਭੂਖੋ।ਚਿਤ ਚਹਤਿ ਕਹਤਿ ਬਚ ਰੂਖੋ॥੩੫॥ਤੌ ਅਹਿਦੀਤਿਨ ਘਰ ਆਵੈਂ।ਰਿਪੁ ਕੂਰੇ ਦੋਸ਼ ਲਗਾਵੈਂ।ਤਿਨ ਆਵਨਿ ਕੋ ਫਲਦੇਖੋ। ਤੁਰਕੇ-ਸ਼ੁਰ ਦੁਖਦ ਵਿਸ਼ੇਖੋ' ॥੩੬॥ ਇਮ ਦਿਯੋ ਸ੍ਰਾਪ† ਗੁਰੁ ਘਰ ਕੋਹੁਇ ਹੋਨ-ਹਾਰ ਪਰਹਰਿ ਕੋ[4]। ਸਭਿ ਲਈ ਅਕੋਰਸੰਭਾਰੀ।ਧਨ ਥਾਤੀ ਗਿਨੇ ਹਜ਼ਾਰੀ ॥ ੩੭ ॥ ਪੁਨ ਘੋਰਾ ਸੁੰਦਰ ਹੇਰਾ। ਪਰਸੰਨ ਭਏ ਤਿਸ ਬੇਰਾ। 'ਗੁਰੁ ਘਰ

---

[1]ਸੁੰਦਰ। [2]ਗੁਰੂ ਜੀ ਦਾ ਦਾਸ ਤੇ। [3]ਸਿਪਾਹੀ। [4]ਜੋ ਹੋਣਹਾਰ ਹੈ ਉਹਨੂੰ ਕੌਣ ਦੂਰ ਕਰੇ ?

*ਪਾ:—ਭਰੀ। †ਇਹ ਸ੍ਰਾਪ ਵਾਲਾ ਵਾਕਨਾ, ਘੋੜਾ ਤੇ ਠੁਕ ਬੱਝਵਾਂ ੫੦੦) ਦੇਣ ਦੇ ਪੱਕੇ ਇਤਿਹਾਸਿਕ ਸਬੂਤ ਨਹੀਂ ਮਿਲਦੇ ਤੇ ਇਸ ਵਾਕਨਾ ਦੀ ਹੋਰ ਖੋਜ ਸਫਲੀ ਨਹੀਂ ਹੋਈ। ਪੁਰਾਤਨ ਗ੍ਰੰਥ ਮਹਿਮਾ ਪ੍ਰਕਾਸ਼ ਵਾਰਤਿਕ ਤੇ ਮਹਿਮਾ ਪ੍ਰਕਾਸ਼ ਛੰਦਾ ਬੰਦੀ, ਦੋਹਾਂ ਵਿਚ ਹੀ ਇਸ ਵਾਕਨਾ ਦਾ ਜ਼ਿਕਰ ਨਹੀਂ ਹੈ। ਖਾਲਸਾ ਤਵਾਰੀਖ (ਗਿਆਨੀ ਗਿਆਨ ਸਿੰਘ ਕ੍ਰਿਤ) ਵਿਚ ਹੈ, ਪਰ ਉਹਨਾਂ ਨੇ ਇਹ ਜ਼ਿਕਰ ਗੁਰ ਪ੍ਰਤਾਪ ਸੂਰਜ ਗ੍ਰੰਥ ਤੋਂ ਹੀ ਲਿਆ ਹੈ। ਗਿਆਨੀ ਗਿਆਨ ਸਿੰਘ ਜੀ ਤਾਂ ਆਪਣੇ ਪੁਸਤਕ ਦੇ ਮੁਹਰਲੇ ਹਿੱਸਿਆਂ ਨੂੰ ਆਪ ਵਾਰਤਿਕ ਸੂਰਜ ਪ੍ਰਕਾਸ਼ ਹੀ ਲਿਖਦੇ ਹਨ। ਮਿਸਟਰ ਮੈਕਾਲਫ ਨੇ ਇਤਿਹਾਸਿਕ ਘਟਨਾਵਾਂ ਚੰਗੀ ਛਾਣ ਬੀਨ ਕਰਕੇ ਲਿਖੀਆਂ ਸਨ, ਉਹਨਾਂ ਨੇ ਭੀ ਇਹ ਭੇਟਾ ਲੈਣ ਤੇ ਸ੍ਰਾਪ ਆਦਿ ਦੇਣ ਦਾ ਵਾਕਨਾ ਨਹੀਂ ਦਿਤਾ। ਨਾਂ ਹੀ ਇਹ ਪ੍ਰਸੰਗ ਗੁਰ ਬਿਲਾਸ ਪਾਤਸ਼ਾਹੀ ਛੇਵੀਂ ਵਿਚ ਹੈ, ਜਿਸ ਵਿਚ ਕਿ ਪੰਚਮ ਪਾਤਸ਼ਾਹ ਜੀ ਦਾ ਜੀਵਨ ਵੀ ਹੈ।

ਮਹਿੰ ਵਧਹਿ ਤਬੈਲਾ। ਹੁਇ ਅਧਿਕੈ ਸੈਨ ਸਕੈਲਾ'॥੨੮॥ਬਰੁ ਦੀਨੋ ਅਸ ਤਿਸ ਕਾਲਾ॥ਸਿਖ ਰਾਖਨੋ ਨਿਕਟ ਬਿਸਾਲਾ॥ਪੁਨ ਕੀਨਿ ਬਿਸਰਜਨ ਨੀਕੇ। ਢਿਗ ਆਯੋ ਸਤਿਗੁਰੁ ਜੀ ਕੇ॥੨੯॥ ਕਹਿ ਸਕਲ ਪ੍ਰਸੰਗ ਸੁਨਾਯੋ। ਜਿਮ ਬਰ ਅਰੁ ਸ੍ਰਾਪ ਅਲਾਯੋ॥ਸਭਿ ਬਿਧੈ ਜਥੈ ਬਿਦਤਾਵਾ॥ਸ਼੍ਰੀ ਗੰਗਾ ਸੁਨਿ ਦੁਖ ਪਾਵਾ॥੪੦॥ਸ਼੍ਰੀ ਅਰਜਨ ਬੂਝਨਿ ਕੀਨੋ'ਤੁਮ ਸ੍ਰਾਪ ਕਹਾਂਕਰਿ ਲੀਨੋ?॥ਸ਼੍ਰੀ ਨਾਨਕ ਨੰਦ ਉਬਾਚਾ'।ਨਹਿੰ ਮਿਟਿਹੈ ਹੁਇਹੈ ਸਾਚਾ॥੪੧॥ਤਪਵਾਨਜਤੀ ਬ੍ਰਤਿ ਪੂਰਾ॥ਕਿਮ ਬਨਿਹੈ ਤਿਨ ਬਚ ਕੂਰਾ?'॥ਸੁਨਿ ਗੰਗਾ ਸਕਲ ਸੁਨਾਈ। 'ਬਡ ਭੀਰ ਬਿਖੈ ਅਕੁਲਾਈ॥੪੨॥ਸੋ ਮਾਂਗਹਿ ਖਰੋ ਅਹਾਰਾ॥ਨਹਿੰ ਬੈਠਨੋ ਤਬਹਿ ਨਿਹਾਰਾ॥ਬਚ ਨਿਸ਼ਠੁਰ ਜਾਚਤਿ ਜੋਵਾ॥ਬਹੁ ਕਾਇਲ[2] ਮਮ ਚਿਤ ਹੋਵਾ॥੪੩॥–ਸਮ ਅਹਿਦੀ ਖਰਨੋ–ਉਚਾਰਾ॥ਪੁਨ ਦਿਯੋ ਅਚਾਇ ਅਹਾਰਾ॥ ਇਕ ਇਹੀ ਅਵੱਗਯਾ ਹੋਈ। ਨਹਿੰ ਛਿਮਾ ਕਰੀ ਸੁਨਿ ਸੋਈ'॥੪੪॥ਇਮ ਭਯੋ ਸ੍ਰਾਪ ਗੁਰੁ ਜਾਨਾ॥ਹੁਇ ਹੋਨਹਾਰ ਕੋ ਮਾਨਾ[3]॥ਨਹਿੰ ਚਿੰਤ ਚਿੱਤ ਮਹਿੰ ਕੈਸੋ॥ਇਕ ਰਸ ਬ੍ਰਿਤਿ ਨਿਤ ਚਿਤ ਤੈਸੋ॥੪੫॥ਗੁਰੁ ਧੀਰ ਅਭੀਰ ਗੰਭੀਰਾ॥ ਜਿਮ ਛੁਭਤਿ ਨ ਨੀਰਧ ਨੀਰਾ[4]। ਨਹਿੰ ਸੀਤਲ ਤਪਤ ਹੁਵੰਤਾ। ਨਹਿੰ ਵਧਹਿ ਨ ਘਟਹਿ ਕਦੰਤਾ* ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰ੍ਥ ਰਾਸੇ 'ਸ਼੍ਰੀ ਚੰਦ' ਪ੍ਰਸੰਗ ਕਥਨੰ ਨਾਮ ਅਸ਼ਟ ਤ੍ਰਿੰਸਤੀ ਅੰਸੂ ॥ ੨੮ ॥

੨੯. [ਖੁਸਰੋ ਦਾ ਆਗਮਨ]।

ਦੋਹਰਾ॥ਸ਼੍ਰੀ ਗੁਰੁ ਅਰਜਨ ਜੀ ਟਿਕੇ ਤਾਰਨਤਰਨ ਸਥਾਨ।ਸੰਗ ਮਸੰਦਨਿ ਸੰਗਤਾਂ ਦਰਸਹਿੰ ਅਨਗਨ ਆਨਿ॥੧॥ ਚੌਪਈ॥ ਜਹਾਂਗੀਰ ਕਿਸ ਕਾਰਨ ਕਰਿਕੈ। ਇਕ ਸ਼ਹਜ਼ਾਦੇ ਸੋਂ ਰਿਸ ਧਰਿਕੈ। ਦਿਯੋ ਨਿਕਾਸ ਕਹਯੋ ਸਭਿ ਠੌਰਿ। 'ਇਸ ਕੋ ਸੰਗ ਨ ਮਿਲਿ ਹੈ ਔਰਿ" ॥੨॥ ਜੋ ਨੌਕਰ ਮਮ ਲਘੁ ਕਿ ਮਹਾਨ। ਕੋ ਨਹਿੰ ਦੇਹਿ ਇਸੋ ਸਨਮਾਨਾ ਗ੍ਰਾਮ ਨਗਰ ਪਰਵੇਸ਼ ਨ ਹੋਇ। ਦੇਸ਼ ਤਯਾਗ ਕਰਿ ਗਮਨੈ ਸੋਇ'॥੩॥ਇਮ ਸਭਿਕੋ ਲਿਖਿ,ਦਿਯੋਨਿਕਾਸਾ। ਸੋ ਤਜਿ ਦਿੱਲੀ ਪੁਰੀ ਅਵਾਸਾ॥ਕੁਛ ਨਰ ਸੰਗ ਨਿਕਸਿ ਕਰਿ ਆਯੋ। ਸਨੈ ਸਨੈ ਬਹੁ ਮਗ ਉਲੰਘਾਯੋ॥੪॥ਮਾਝੇ ਦੇਸ਼ ਪ੍ਰਵੇਸ਼ਨੋ ਆਇ।ਦਿਸ਼ਿ ਪਸ਼ਚਮ ਚਿਤ ਬਾਂਛਤ ਜਾਇ। ਗੁਰੂ ਤਰਨ ਤਾਰਨ ਪੁਰਿ ਡੇਰਾ। ਕੇਤਿਕ ਦਿਨ ਤੇ

---

[1](ਜੀ ਦੇ) ਪੁੱਤ੍ਰ ਦਾ ਕਹਿਆ। [2]ਵਿਆਕੁਲ। [3]ਹੋਣਹਾਰ ਦਾ ਹੋਣਾ ਮੰਨਿਆਂ। [4]ਸਮੁੰਦਰ ਦਾ ਜਲ। [5]ਹੋਰ ਕੋਈ। *ਏਹ ਲਛਣ ਹਨ ਪੂਰਨ ਪੁਰਖ ਦੇ, ਯੋਗੀ ਰਾਜ ਦੇ ਤੇ ਅਵਤਾਰ ਦੇ।

†ਸ਼ਹਜ਼ਾਦਾ ਖੁਸਰੋ ਬਾਗ਼ੀ ਹੋਕੇ ਪੰਜਾਬ ਨੂੰ ਆਯਾ ਸੀ ਤੇ ਜਹਾਂਗੀਰ ਉਸਦੇ ਮਗਰੇ ਆਯਾ ਸੀ।

ਕੀਨਿ ਬਸੈਰਾ॥੫॥ਜਬਿ ਸ਼ਹਜ਼ਾਦਾ ਤਹਿੰ ਚਲਿ ਆਯੋ।'ਇਹਾਂ ਗੁਰੂ' ਤਿਹ ਕਿਸਹਿ ਸੁਨਾਯੋ।–ਮਿਲੌਂ ਇਨਹਿੰ ਦਰਸ਼ਨ ਕਰਿ ਆਛੇ। ਇਕ ਦੁਇ ਦਿਨ ਰਹਿ ਗਮਨੌਂ ਪਾਛੇ–॥ ੬॥ ਇਮ ਸ਼ਹਜ਼ਾਦੇ ਰਿਦੇ ਬਿਚਾਰਾ। ਉਤਰ ਪਰਜੋ ਡੇਰੋ ਨਿਰਧਾਰਾ। ਤਿਸ ਨਿਸ ਮਹਿੰ ਕਰਿਕੈ ਬਿਸਰਾਮੂ। ਭਈ ਪ੍ਰਾਤ,ਸੁਨਿ ਸਤਿਗੁਰੁ ਨਾਮੂ॥੭॥ਮਿਲਨੋ ਆਨਿ ਕਰਿ ਬੰਦੇ ਹਾਥ।ਲਖਿ ਮਹਿਮਾ ਨੰਮ੍ਰੀ ਕਰਿ ਮਾਥ।ਬੂਝਨੋ ਸਗਰੋ ਤਾਂਹਿਬ੍ਰਿਤਾਂਤ।ਭਨਨੋ ਤਾਂਹਿ ਬੀਤਾ ਜਿਸਭਾਂਤਿ॥ ੮।'ਸ਼ਾਹੁ ਰੋਸ ਬਹੁ ਮੋ ਪਰ ਕੀਨੋ। ਦੇਸ਼ ਨਿਕਾਰਾ ਕਹਿ ਕਰਿ ਦੀਨੋ।ਪਸ਼ਚਮ ਦਿਸ਼ਿਕੋ ਮੈਂ ਚਲਿ ਜਾਵੌਂ।ਸ਼੍ਰੀ ਗੁਰ ਜੀ! ਤਿਤ ਬੈਸ ਬਿਤਾਵੌਂ'॥੯॥ਭਨਤਿ ਬਿਨੈ ਅਧਿਕਾਇ ਅਧੀਨ। ਅਪਨੋ ਕਸ਼ਟ ਨਿਵੇਦਨਿ[1] ਕੀਨਿ। 'ਖਰਚ ਗਯੋ ਥੁਰ ਪਾਸ ਨ ਪੈਸਾ। ਦਿਨਪ੍ਰਤਿ ਛੁਧਿਤ ਰੰਕ ਹੈ ਜੈਸਾ॥੧੦॥ਨੀਠ ਨੀਠ ਤੇ ਖਰਚ ਚਲਾਵੌਂ।ਬੇਚਿ ਬਿਭੂਖਨ ਨਰਨਿ ਖੁਲਾਵੌਂ।ਅਪਰਪਾਤ ਸ਼ਾਹਿਤ[2]ਮੈਂ ਜਾਵੌਂ। ਮਾਵਕ ਗੁਜ਼ਰ[3] ਤਹਾਂ ਧਨ ਪਾਵੌਂ' ॥੧੧॥ ਇੱਤ੍ਰਾਦਿਕ ਜਬਿ ਬਿਨੈ ਬਖਾਨੀ।ਸੁਨਿ ਸ਼੍ਰੀ ਅਰਜਨ ਕਰੁਨਾ ਠਾਨੀ।ਨਿਜ ਢਿਗ ਦਿਨ ਕੋਤਿਕ ਸੋ ਰਾਖਜੋ।ਦੇਤਿ ਅਸਨਹਿਤ ਧਨਜੋ ਕਾਂਖਜੋ॥੧੨॥ਜਬਹਿ ਚਲਨਿ ਕਹੁ ਤਿਨ ਮਨਕੀਨਾ।ਪੰਚ ਸਹੰਸ੍[4]ਗੁਰੂ ਧਨ ਦੀਨਾ*।ਲੇਕਰਿ ਨਮੋਠਾਨਿ ਸ਼ਹਜਾਦਾ। ਗਮਨਜੋ ਪਸ਼ਚਮ ਦਿਸ਼ਿ ਅਹਿਲਾਦਾ॥੧੩॥ ਜਿਸ ਦਿਨ ਲੇ ਤਿਨ ਕੀਨਿ ਪਯਾਨਾ।ਨਰ ਚੰਦੂਕੋ ਇਕ ਤਿਸ ਥਾਨਾ।ਸਕਲ ਬਾਰਤਾ ਸੁਨਿ ਕਰਿ ਗਯੋ। ਚੰਦੂ ਨਿਕਟ ਸੁਨਾਵਤਿ ਭਯੋ॥੧੪॥ਕਰਹਿ ਸ਼ੱਤ੍ਰੁਤਾ ਗੁਰੁ ਕੇ ਸਾਥ। ਜਰ ਬਰ ਭਯੋ ਮਲਤਿ ਜੁਗ ਹਾਥ।–ਕਹੌਂ ਸ਼ਾਹੁ ਢਿਗ ਛਿੱਦ੍[5] ਸੁ ਪਾਯੋ। ਰਿਸਹਿ ਰਿਦੇ ਹ੍ਵੈ ਮੁਰ ਮਨ ਭਾਯੋ[6]॥੧੫॥ਮੈਂ ਕਰਿ ਰਹਜੋ ਉਪਾਊ

[1]ਦੱਸਿਆ। [2]ਵਲਾਇਤ। [3]ਗੁਜ਼ਾਰੇ ਮੁਆਫਿਕ। [4]ਪੰਜ ਹਜ਼ਾਰ। [5]ਛੇਕ। ਭਾਵ ਉਜ ਲਾਉਣ ਲਈ ਕੋਈ ਬਹਾਨਾ। [6](ਸ਼ਾਹ) ਕ੍ਰੋਧ ਕਰੇਗਾ ਦਿਲ ਵਿਚ ਤੇ ਮੇਰੇ ਮਨ ਭਾਂਵਦੀ(ਗਲ ਹੋਵੇਗੀ)।

*ਸ਼੍ਰੀਗੁਰ ਪ੍ਰਤਾਪ ਸੂਰਜ ਤੋਂ ਪੁਰਾਤਨ ਗ੍ਰੰਥ ਮਹਿਮਾ ਪ੍ਰਕਾਸ਼ ਵਿਚ ਕੇਵਲ ਰੋਟੀ ਦੇਣੀ ਲਿਖੀ ਹੈ,ਪੰਜ ਹਜ਼ਾਰ ਦੇਣਾ ਨਹੀਂ ਲਿਖਿਆ। ਜਥਾ–"ਸੋ ਬੜਾ ਦੁਖੀ ਤਾ ਪਰ ਭਈ ਆਫਤ। ਦੇਖ ਦਿਆਲ ਗੁਰ ਕਰੀ ਜ਼ਿਆਫਤ। ਤਾਕੋ ਖਾਨ ਪਾਨ ਸਭ ਦੀਆ। ਨਿਜ ਕਰ ਗੁਜਰਾਨ ਕੁਛ ਤਿਨ ਕੀਆ"। ਅਰੋ ਇਸ ਰਾਸ ਦੇ ਅੰਸੂ ੩੨ ਦੇ ਅੰਕ ੨੭ ਵਿਚ ਕਵੀ ਜੀ ਨੇ ਆਪ ਭੀ ਕੇਵਲ ਰੋਟੀ ਦੇਣੀ ਲਿਖੀ ਹੈ। ਯਥਾ–'ਦੀਨ ਜਾਨਿ ਤਿਹ ਭੋਜਨ ਖ੍ਵਾਯੋ'। ਦਬਿਸਤਾਨ ਮਜ਼ਾਹਬ ਵਿਚ ਕੇਵਲ ਸ਼ਹਜ਼ਾਦੇ ਦੇਹੱਕ ਵਿਚ ਦੁਆਕਰਨੀ ਲਿਖੀ ਹੈ ਤੇ ਜਹਾਂਗੀਰ ਦੀ'ਤੁਜ਼ਕ' ਵਿਚ ਮੱਥੇ ਤੇ ਤਿਲਕ ਕਰਨਾ ਤੇ ਖਾਸ ਵਰਤਾਉ ਕਰਨਾ ਹੀ ਲਿਖਿਆ ਹੈ,ਪਰ ਸ਼ਹਜ਼ਾਦਾ ਗੁਰੂ ਜੀ ਨੂੰ ਮਿਲਿਆ ਹੀ ਨਹੀਂ, ਦੇਖੋ ਪੰਨਾ ੨੩੭੭ ਦੀ ਹੇਠਲੀ *ਨਿਸ਼ਾਨ ਦੀ ਟੂਕ।

ਘਨੇਰਾ।ਨਹੀਂ।ਬਿਗਾਰ ਸਕਨੋ ਗੁਰੁ ਕੇਰ।ਸੋਢਕੀਰ,ਮੈਂ ਸ਼ਾਹੁ ਦਿਵਾਨ।ਅਬਿ ਲਗਿ ਸਮ ਕੈ ਰਹਨੋ ਮਹਾਨ[1]॥੧੬॥ਸ਼ੱਤ੍ਰੂ ਸਮ ਸ਼ਹਜ਼ਾਦਾ ਸੋਇ।ਤਿਹ ਧਨ ਦੀਨਿ ਸਖਾ ਜਿਮ ਹੋਇ।ਨਿਜ ਢਿਗ ਰਾਖੈਨੋ ਤ੍ਰਾਸ ਨ ਮਾਨ। ਰਿਸਹਿ ਸ਼ਾਹੁ ਜਬਿ ਸੁਨਿਹੈ ਕਾਨ--॥੧੭॥ਪ੍ਰਾਤ ਹੋਤਿ ਗਰ ਜਾਮਾ ਪਾਇ।ਗਯੋ ਮੂਢ ਉਰ ਹਰਖ ਉਪਾਇ।ਤਸਲੀਮਾਤ ਸ਼ਾਹੁ ਸੋਂ ਕੀਨਿ। ਚੁਗਲੀ ਉਗਲਨਿ ਕੋ ਮਤਿ ਹੀਨ॥੧੮॥ਹਾਥ ਜੋਰਿਕਰਿ ਬਹੁਰ ਸੁਨਾਵੈ।'ਸੋ ਅਰਜਨ ਜਗ ਗੁਰੂ ਕਹਾਵੈ। ਚਹੁੰ ਦਿਸ਼ਿ ਤੇ ਧਨ ਜਿਸ ਢਿਗ ਆਵੈ। ਤੁਮ ਤੇ ਤ੍ਰਾਸ ਨ ਕੈਸੇ ਪਾਵੈ॥੧੯॥ ਨਿਜ ਪੂਜਾ ਅਰੁ ਧਨ ਕੋ ਦੇਖਿ।ਜਿਸ ਕੇ ਉਰ ਹੰਕਾਰ ਵਿਸ਼ੇਖ। ਸ਼ਹਜ਼ਾਦਾ ਜੋ ਤੁਮਹਿੰ ਨਿਕਾਰਨੋ। ਨਹਿੰ ਕਿਸ ਤਿਸ ਕੋ ਆਦਰ ਧਾਰਨੋ ॥ ੨੦ ॥ ਤੁਮ ਤੇ ਬਡਾ ਕਿ ਤੁਮ ਸਮ ਜਾਨਿ[2]। ਪਹੁੰਚਨੋ ਗੁਰੁ ਅਰਜਨ ਕੇ ਥਾਨ। ਸਾਦਰ ਤਿਸ ਕੋ ਪਾਸ ਉਤਾਰਾ ।--ਹਮ ਰਾਖਹਿੰ ਤੁਝ--ਧੀਰ ਉਚਾਰਾ ॥ ੨੧॥--ਹਮਰੋ ਕਹਾ ਕਰੈ ਪਤਿਸ਼ਾਹ। ਨਹਿੰ ਰੱਯਤ ਜੋ ਹੁਕਮ ਕਰਾਹਿ--। ਕੋਤਿਕ ਦਿਵਸ ਨਿਕਟ ਸੋ ਰਾਖਨੋ।ਸੋ ਨਹਿੰ ਰਹਨੋ ਚਲਨਿ ਅਭਿਲਾਖਨੋ॥ ੨੨॥ਗਮਨਤਿ ਕੋ ਬਹੁ ਧਨ ਤਿਹ ਦੀਨ।ਸਕਲ ਰੀਤਿ ਤੇ ਮੱਦਤਕੀਨ। ਤੁਮਰੋ ਤ੍ਰਾਸ ਪਾਇ ਸੋ ਗਯੋ। ਗੁਰੁ ਅਰਜਨ ਉਰ ਛਰ ਨਹਿੰ ਕਿਯੋ॥੨੩॥ ਬਡ ਹੰਕਾਰ ਜਿਨਹੁੰ ਕੇ ਮਾਂਹੀ। ਆਂਖਿ ਤਰੈ ਕਿਸ ਆਨਤਿ ਨਾਂਹੀ। ਤੁਮ ਢਿਗ ਆਗੇ ਅਰਜ਼ ਉਚਾਰੀ। ਰਾਖਹਿ ਤਸਕਰ ਸਦਨ ਮਝਾਰੀ ॥ ੨੪ ॥ ਆਪ ਕਹਾਵਤਿ ਹੈ ਸਭਿ ਮਾਂਹੁ।ਸਭਿਤੇ ਬਡੋ ਸਾਚ ਪਤਿਸ਼ਾਹੁ।ਨਿਜਖਾਤਰ ਮਹਿੰ ਕਿਸੁ ਨ ਲਜਾਵੈ[3]। ਬਰਤਹਿ ਤਥਾ ਜਥਾ ਮਨ ਭਾਵੈ ॥੨੫॥ ਅਪਰ ਸਜਾਇ ਨਹੀਂ ਜੋ ਦੇਵਹੁ।ਢਿਗ ਬੁਲਾਇ ਅਜ਼ਮਤਿ ਕੋ ਲੇਵਹੁ। ਕਰਾਮਾਤ ਜੋ ਦਿਖਨੋ ਨ ਚਾਹੋ। ਤਊ ਹਕਾਰਹੁ ਅਪਨੇ ਪਾਹੋ॥੨੬॥ਜੋ ਇਸ ਕ੍ਰਿਤ ਕੋ ਤੁਮ ਮਨ ਜਾਨਿ।ਨਹੀਂ ਤਿਦਾਰਕ ਦੇਹੁ ਮਹਾਨ[4]।ਨਿਭੈ ਹੋਇ ਬਹੁ ਕਰਹਿ ਕੁਕਾਜ।ਤਸਕਰ ਆਦਿ ਲਗਾਇ ਸੁ ਰਾਜ॥੨੭॥ ਜਨੋਂ ਤੁਮ ਛਿਮਾ ਕਰਹੁ ਲਖਿ ਪੀਰ[5]।ਤਨੋਂ ਉਰ ਗਰਬਤਿ ਹੈ ਧਰਿ ਧੀਰ। ਸ਼੍ਰੀ ਨਾਨਕ ਸਮ ਕ੍ਰਿੱਤ ਨ ਤਿਨਕੋ।ਧਰਹਿ ਈਰਖਾ ਕਪਟੀ ਮਨ ਕੋ॥੨੮॥ ਸੁਲਝੀ ਪਠਨੋ ਨ ਪਹੁੰਚਨੋ ਤਹਾਂ।ਤਿਸ ਪੀਛੈ ਉਰ ਗਰਬਨੋ ਮਹਾਂ।ਹਜ਼ਰਤ ਜੋ ਛਰ ਹੈ ਨ ਤੁਮਾਰ।ਹੋਹਿ

[1]ਬਰਾਬਰ ਅਥਵਾ (ਮੋਥੋਂ) ਬੜੇ ਰਹੋ ਹਨ।[2]ਬਰਾਬਰ ਜਾਣਕੇ। [3]ਭਾਵ ਕਿਸੇ ਦੀ ਪਰਵਾਹ ਨਹੀਂ ਰੱਖਦਾ। [4]ਕਰੜੀ ਰੋਕ ਨਹੀਂ ਪਾਓਗੇ, ਭਾਵ ਬਹੁਤੀ ਸਜ਼ਾ ਨਹੀਂ ਦਿਓਗੇ। [5]ਗੁਰੂ ਜਾਣਕੇ।

ਰਾਜ ਮਹਿੰ ਬਹੁਤ ਬਿਗਾਰਾ[1]॥੨੯॥ਇੱਤਜਾਦਿਕ ਪਾਪੀ ਬਹੁ ਕਹਜੋ। ਸਾਚ ਝੂਰਕ ਪਤਿ ਨੇ ਚਿਤ ਲਹਜੋ।–ਨਿਤ ਪ੍ਰਤਿ ਤਿਨ ਕੀ ਆਇ ਖਟਾਈ। ਮੈਂ ਅਬਿ ਲੌ ਨਹਿੰ ਕਛੂ ਜਨਾਈ–॥ ੩੦ ॥ ਨਿਜ ਦਿਵਾਨ ਪਾਪੀ ਸੰਗ ਕਹਜੋ। "ਕੋਤਿਕ ਡੰਡ ਉਚਿਤ ਤੈਂ ਲਹਜੋ। ਜੋਤਿਕ ਦੇਹਿੰ ਲਿਖਹੁ ਪਰਵਾਨਾ[1]। ਆਵੈਂਅਬਿ ਚਲਿਕੈਇਸਥਾਨਾ[2]॥੩੧॥ਦੁਸ਼ਟ ਸਚਿਵਨੇਮਤਿ ਬਿਚਲਾਈ[2]। ਉਚਿਤਾਨੁਚਿਤ[3] ਸਕਲ ਬਿਸਰਾਈ। ਜਿਨ ਕੀ ਕਰਤਿ ਸਤੁਤਿ ਲਖਿ ਪੀਰਾਡੈਨ ਚਹੈ ਮੂਰਖ ਤਿਨ ਤੀਰ"॥੩੨॥"ਧਨ ਦੁਇ ਲਾਖ ਦੀਜਿ-ਯਹਿ ਆਇ। ਤੁਮਨੈ ਕੀਨਸਿ ਬਾਤ ਬਿਜਾਇ[4]। ਸ਼ਹਜ਼ਾਦਾ ਜੋ ਹਮਹੁ ਨਿਕਾਰਜੋ।ਰਿਪੂ ਸਮਾਨ ਉਰ ਮਹਿੰ ਨਿਚਧਾਰਜੋ॥੩੩॥ ਟਿਕਨ ਦਯੋ ਨਹਿੰ ਨਿਕਟ ਸੁ ਕਾਹੂੰ। ਤਮ ਧਨ ਦੀਨਸਿ ਰਾਖਜੋ ਪਾਹੂੰ'।ਆਇਸੁ ਜਹਾਂਗੀਰ ਕੀ ਲੈਕੋ।ਚੈਦੂ ਦੁਸ਼ਟ ਲਿਖਜੋ ਬਿਧਿ ਕੈ ਕੈ॥੩੪॥ਸ਼ਾਹੁ ਕਹੇ ਕੋ ਦਸ ਗੁਨਰਿਸ ਕੋ। ਲਿਖਜੋ ਕਠੋਰ ਹੁਕਮ ਗੁਰੁ ਦਿਸ਼ਿ ਕੋ। ਅਹਿਦੀ ਕੋ ਨਿਜ ਨਿਕਟ ਹਕਾਰਾ।"ਤਿਨ ਪਰ ਸ਼ਾਹੁ ਕ੍ਰੋਧ ਬਡ ਧਾਰਾ॥੩੫॥ਗਹੁ ਪਰਵਾਨਾ ਗਮਨਹੁ ਝੂਰਨਾਲਿਹੁ ਦੁਇ ਲਾਖ ਦਰਬ ਕਰਿ ਪੂਰਨ।ਜਾਹੁ ਸੁਧਾਸਰ ਹੁਕਮ ਪ੍ਰਕਾ-ਸ਼"ਲਿਹੁ ਸਭਿ ਕਿਛੁ ਸ਼੍ਰੀ ਅਰਜਨ ਪਾਸ॥੩੬॥ ਮਿ੍ਦੁਲ ਨ ਬੋਲਹੁ ਲਿਹੁ ਧਨ ਰਾਸੀ। ਨਾਂਹਿ ਤ ਆਨਹੁ ਹਜ਼ਰਤ ਪਾਸੀ॥ਅਪਰ ਕਿਸੂ ਕੋ ਕਹਜੋ ਨ ਕੀਜਹਿ। ਗਮਨਹੁ ਅਬਹਿ ਛਿੱਪ੍ ਪਹੁੰਚੀਜਹਿ'॥੩੭॥ ਚਲਜੋ ਅਹਿਦੀਆ ਲੈ ਪਰਵਾਨਾ।ਪੀਛੇ ਉਰ ਪਾਪੀ ਹਰਖਾਨਾ।–ਬੀਤੇ ਸੈਮਤ ਕਰਤਿ ਉਪਾਊ। ਅਬਿ ਕੁਛ ਲਾਗਜੋ ਮੋਰੋ ਦਾਉ॥੩੮॥ਲੈਹੌਂ ਬੈਰ ਦੇਉਂ ਦੁਖ ਤੈਸੋ।ਸੁਤਾ ਮੋਹਿ ਸੈਕਟਿ ਲਹਿ ਜੈਸੇ। ਨਹਿੰ ਭੈ ਕਰਜੋ ਨ ਲੀਨਿ ਸਗਾਈ। ਕਰਿ ਬਿਨਤੀ ਭੀ ਮੋਹਿ ਪਠਾਈ ॥੩੯॥ ਲਾਗੀ ਅਬਿ ਲੌ ਆਂਚ ਨ ਤਾਤੀ'। ਬੈਠਿ ਰਹਜੋ ਕਰਿ ਸੀਤਲ ਛਾਤੀ। ਕਰਤਿ ਰਹਜੋ ਮੈਂ ਜਤਨ ਘਨੇਰੇ। ਤਿਨ ਕੇ ਸੈਕਟ ਗਯੋ ਨ ਨੇਰੇ ॥੪੦॥ ਖੱਤ੍ਰਿਨਿ ਬਿਖੈ ਲਾਜ ਮਮ ਖੋਈ।ਕਰਨਿ ਸਬੰਧ[5] ਨ ਮਾਨੈ ਕੋਈ। ਸੋ ਬਦਲਾ ਅਬਿ ਆਵਹਿ ਹਾਥ–।ਇਮ ਬਿਚਾਰਿ ਮੂਰਖ ਮੁਦ ਸਾਥ॥੪੧॥ਨਹਿੰਜਾਨਹਿ ਨਿਜਮੂਲ ਉਪਾਰਤਿ[6]।ਅਪਨੇ ਪਰ ਅਪਦਾ ਬਡ

---

[1]ਜਿਤਨਾ ਕੁ ਦੇਣਾ ਹੈ (ਦੰਡ) ਹੁਕਮਨਾਮਾ ਲਿਖੋ। [2]ਵਿਚਲਾ ਦਿੱਤੀ। [3]ਯੋਗ ਅਯੋਗ। [4]ਤਿਨ੍ਹਾਂ ਪਾਸੋਂ। [5]ਅਯੋਗ। [6]ਕਹੋ। [7]ਹੁਣ ਤੱਕ ਤਾਂ ਤੱਤਾ ਸੇਕ ਭੀ ਨਹੀਂ ਸੀ ਲੱਗਾ। [8]ਸਾਕ ਕਰਨਾ। [9]ਆਪਣੀ ਜੜ੍ਹ ਉਖਾੜਦਾ ਹੈ।

ਡਾਰਤਿ।ਇਸ ਜਗ ਮਹਿ ਦੁਖ ਭੋਗ ਘਨੇਰੇ।ਮਰਨੋ ਕੁਮ੍ਰਿਤੁ[1] ਅੰਤ ਕੀ ਬੇਰੇ ॥੪੨॥–ਨਰਕ ਅਗਾਰੀ ਪਰਿਹੌਂ ਜਾਇ–। ਨਹਿੰ ਅਨਜਾਨ ਲਖਹਿ ਇਸ ਭਾਇ।ਚਲਿ ਲਹੌਰ ਤੇ ਅਹਿਦੀ ਆਯੋ।ਹੋਨਿਕੂਰ[2]ਜੋ ਦੁਸ਼ਟ ਸਿਖਾਯੋ॥੪੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਚੰਦੂ' ਪ੍ਰਸੰਗ ਵਰਨਨੰ ਨਾਮ ਉਨਤ੍ਰੀਸਮੀ ਅੰਸੁ ॥੨੯॥

੩੦. [ਸ਼੍ਰੀ ਹਰਿ ਗੋਬਿੰਦ ਜੀ ਪ੍ਰਤਿ ਉਪਦੇਸ਼]।

ਦੋਹਰਾ ॥ ਸ਼੍ਰੀ ਅਰਜਨ ਬੈਠਨੋ ਗੁਰੂ ਜਾਨਤਿ ਸਕਲ ਪ੍ਰਸੰਗ। ਅਹਿਦੀ ਨੇ ਦਰਸ਼ਨ ਕਰਨੋ ਭਾ ਸੀਤਲ ਸਰਬੰਗ ॥੧॥ ਚੌਪਈ॥ ਲਿਖਨੋ ਸ਼ਾਹੁ ਕੋ ਧਰਨੋ ਅਗਾਰੀ। ਆਪ ਜੋਰਿ ਕਰ ਬੰਦਨ ਧਾਰੀ। ਦੇਖਿ ਸਰੂਪ ਸੁਭਾਵ ਬਿਸਾਲਾ। ਅਹਿਦੀ ਕਹਿ ਨ ਸਕਨੋ ਤਿਸ ਕਾਲਾ ॥੨॥ ਸਤਿਗੁਰੁ ਸੋ ਖੁਲ੍ਹਾਇ ਪਠਵਾਯੋ[3]।–ਧਨ ਦੋਇ ਲਾਖ ਸ਼ਾਹੁ ਮੰਗਵਾਯੋ–। ਸ਼੍ਰੀ ਅਰਜਨ ਸਗਰੀ ਬਿਧਿ ਜਾਨੀ।ਤਜਨੀ ਕਾਯਾਂ ਅਪਨਿ ਪਛਾਨੀ॥੩॥ਅਰੁ ਕਾਨ੍ਹ ਕੋ ਸ੍ਰਾਪ ਚਿਤਾਰਾ*। –ਤਜਨਿ ਦੇਹ ਦੁਖ ਪਾਇ ਉਚਾਰਾ।ਹਰਿਗੋਬਿੰਦ ਗੁਰੂ ਬੈਠੇ ਭਾਰੀ। ਮਹਾਂਬਲੀ ਬਡ ਸ਼ਸਤ੍ਰਨ ਧਾਰੀ ॥੪॥ ਸੋ ਸਭਿ ਬਦਲਾ ਲੈਗੁ ਹਮਾਰਾ†। ਕੁਤ ਭਵਿੱਖਨ ਭਲੇ ਨਿਰਧਾਰਾ।–ਏਕ ਦਿਵਸ ਅਹਿਦੀਕੋ ਰਾਖਨੋ।ਭਈ ਪ੍ਰਾਤ ਤੇ ਸਤਿਗੁਰ ਭਾਖਨੋ॥੫॥'ਹਮ ਲਹੌਰ ਆਪਹਿ ਚਲਿ ਜੈਹੈਂ।ਕਹੈ ਸ਼ਾਹੁ ਜੋ ਤਿਹ-ਠਾਂ ਦੈਹੈਂ'। ਇਸ ਪ੍ਰਕਾਰ ਕਹਿ ਅਹਿਦੀ ਤੋਰਨੋ। ਬੋਲਨੋ ਸੋ ਨਿਜ ਹਾਥਨਿ ਜੋਰਨੋ॥੬॥'ਜਿਮ ਚੰਦੂ ਨੇ ਮੋਹਿ ਪਠਾਯੋ। ਖੋਟੇ ਬਾਕਨਿ ਕੋ ਸਿਖਰਾਯੋ। ਸੋ ਮੁਝ ਤੇ ਕਿਮ ਨਹਿੰ ਬਨਿ ਆਵਹਿ। ਤੁਮ ਦਰਸ਼ਨ ਤੇ ਕੁਮਤਿ ਨਸਾਵਹਿ॥ ੭॥ਅਪਨੋ ਸੇਵਕ ਮੋਹਿ ਪਛਾਨੋ।ਰਾਵਰਿ ਕਹਹੁ ਤਥਾ ਅਬਿ ਮਾਨੋਂ।ਪੁਰਸ਼ੋ-ਤੁਮ ਤੁਮ ਸਭਿ ਕੁਛ ਜਾਨਹੁ।ਤਉ ਦਿਵਾਨ ਦੁਸ਼ਟ ਪਹਿਚਾਨਹੁ॥੮॥ਤਿਸ ਤੇ ਆਪ ਰਹਹੁ ਸਵਧਾਨ।ਸਕਲ ਕੁਕਰਮ ਤਿਸੀ ਨੇ ਠਾਨਾ'। ਅਹਿਦੀ ਤੇ ਸੁਨਿ ਕੀਨਿ ਪਸਾਉ[4]।ਸਤਿਗੁਰੁ ਦੇਤਿ ਭਏ ਸਿਰੁਪਾਉ॥੯॥ 'ਬੁਰਾ ਜੁ ਹੋਇ ਆਪ ਗਰ ਜੈ ਹੈ। ਮੂਰਖ ਅਪਨੋ ਕੀਤਾ ਪੈ ਹੈ'। ਰੁਖਸਦ ਹੁਇ ਅਹਿਦੀ ਚਲਿ ਗਯੋ।ਚੰਦੂ ਸੰਗ ਕਹਤਿ ਇਮ ਭਯੋ॥ ੧੦ ॥ 'ਮੁਝ ਕੋ ਕਹਨੋ–ਆਪ ਹਮ ਆਵੈਂ।ਕਹੈਂ ਸ਼ਾਹੁ ਸੋ ਤਹਾਂ ਦਿਵਾਵੈਂ–'।ਸੁਨਿ ਖੁਨਸਨੋ ਗਮਨਨੋ ਢਿਗ

[1]ਖੋਟੀ ਮੌਤ। [2]ਕਰੜਾ ਹੋਣ (ਲਈ)। [3]ਉਹ ਚਿੱਠੀ ਪੜ੍ਹਾਈ। [4]ਕ੍ਰਿਪਾ।

*ਦੇਖੋ ਰਾਸ ਤੀਸਰੀ ਅੰਸੁ ੪੬ ਅੰਕ ੩੪ ਦੀ ਹੇਠਲੀ ਟੂਕ।

†ਦੇਖੋ ਇਸੇ ਰਾਸ ਦੇ ਅੰਸੁ ੩੭ ਅੰਕ ੨੮ ਦੀ ਹੇਠਲੀ ਟੂਕ।

ਸ਼ਾਹੁ। ਕਰੀ ਅਰਜ਼ ਹੈ ਕਰਿ ਤਬਿ ਪਾਹੁ॥੧੧॥ 'ਨਹਿੰ ਸ਼੍ਰੀ ਅਰਜਨ ਧਨ ਕੁਛ ਦੀਨੋ। ਅਹਿਦੀ ਸੰਗ ਨ ਆਵਨਿ ਕੀਨੋ। ਨਹੀਂ ਤ੍ਰਾਸ ਕੁਛ ਕਰਹਿ ਤੁਮਾਰੋ।ਹੁਕਮ ਅਦੂਲੀ[1] ਗੁਨਹਿ ਬਿਚਾਰੋ' ॥੧੨॥ ਸ਼ਾਹੁ ਕਹਯੋ 'ਕੋ ਦਿਨ ਕਰਿ ਮੌਨ।ਨਹਿੰ ਨ ਪਠਾਵਹੁ ਮਾਨਵ ਕੌਨ[2]।ਜੇ ਨਹਿੰ ਆਵਹਿ ਤਹਿੰ ਟਿਕ ਰਹੈ।ਪੁਨ ਤਿਉਂ ਕਰਹਿੰ ਜਥਾ ਤੂੰ ਕਹੈਂ' ॥੧੩॥ ਇਤ ਸ਼੍ਰੀ ਅਰਜਨ ਸਭਿ ਕੁਛ ਜਾਨਾਂ। ਹੋਨਿਹਾਰ[3] ਬਿਰਤੰਤ ਮਹਾਨ।ਸ਼੍ਰੀ ਗੁਰ ਗ੍ਰੰਥ ਬਿਰਹਿ ਜਹਿੰ ਰੈਨ। ਤਿਸ ਥਲ ਬੈਠੇ ਜਿਨ ਕਿਹ ਭੈ ਨ[4] ॥੧੪॥ ਬ੍ਰਿੱਧ ਆਪਨੇ ਨਿਕਟ ਹਕਾਰ।ਸਾਦਰ ਭਾਖਤਿ ਭਏ ਬੈਠਾਰ।ਪੁਨ ਸ਼੍ਰੀ ਹਰਗੋਬਿੰਦ ਬੁਲਾਏ।ਯੁਤ ਗੁਰਦਾਸ ਤਹਾਂ ਚਲਿ ਆਏ॥੧੫॥ਕਰੇ ਪ੍ਰੇਮ ਕੌ ਨਿਕਟ ਬਿਠਾਇ। 'ਅਬਿ ਸਮਰੱਥ ਹੁਏ ਬਲ ਪਾਇ। ਕਹੁ ਬੁੱਢਾ ਸ਼੍ਰੀ ਹਰਿਗੋਬਿੰਦ। ਅਬਿ ਸੁਚੇਤ ਭੇ ਬਲੀ ਬਿਲੰਦ॥੧੬॥ਗੁਰਤਾ ਗਾਦੀ ਬੈਠਨਿ ਜੋਗ।ਦੈ ਹੈਂ ਦੁਸ਼ਟਨਿ ਕੋ ਘਰ ਸੋਗ'। ਬ੍ਰਿਧ ਨੇ ਭਾਖਯੋ 'ਜੋਤਿ ਤੁਮਾਰੀ। ਹੋਹਿ ਬੀਰ ਬਡ ਆਯੁਧ ਧਾਰੀ॥ ੧੭॥ਛੱਤ੍ਰਿਨਿ ਕੁਲ ਤੇ ਯੁੱਧ ਹਟਯੋ ਹੈ। ਰਾਜ ਤੇਜ ਕੋ ਸਕਲ ਘਟਯੋ ਹੈ। ਭਏ ਮਲੇਛ ਸ਼ਸਤ੍ਰ ਬਡ ਧਾਰੀ।ਕਰਹਿੰ[5] ਰਾਜ ਬਡ ਅਵਨੀ ਸਾਰੀ ॥੧੮॥ ਛੱਤ੍ਰੀ ਧਰਮ ਦੁਰਯੋ ਨਹਿੰ ਭਾਸੈ। ਤਖਤ ਬੈਠਿ ਅਬਿ ਇਹੀ ਪ੍ਰਕਾਸ਼ੈਂ।ਜਬਿ ਕਬਿ ਜਗਤਿ ਬਿਪਰਜੋ ਹੋਤਿ।ਤੁਮ ਤਨ ਧਾਰਿ ਮਿਜਾਦ ਉਦੋਤਿ[6]' ॥੧੯॥ ਹਾਥ ਜੋਰਿ ਗੁਰੁਦਾਸ ਉਚਾਰੀ। 'ਬ੍ਰਿਧ ਸਾਹਿਬ ਕੀ ਉਪਮਾ ਭਾਰੀ। ਸ਼੍ਰੀ ਨਾਨਕ ਆਦਿਕ ਗੁਰੁ ਸਾਰੇ।ਬਹੁ ਸੇਵਾ ਕਰਿਸਦਾ ਨਿਹਾਰੇ॥੨੦॥ਸਫਲਹਿ ਬਾਕ ਸ੍ਰਾਪ ਅਰੁ ਬਰ ਕੋ।ਬ੍ਰਹਮ ਅਸਤ੍ਰ[7] ਜਿਮ ਰਘੁਵਰ ਕਰ ਕੋ। ਭਏ ਪੰਚ ਗੁਰ ਸ਼ਾਂਤਿ ਸਰੂਪ।ਕਰਿ ਗੁਰੁ ਸਿੱਖੀ ਰੀਤ ਅਨੂਪ॥੨੧॥ਦੇਤਿ ਰਹੇ ਸ਼ਾਂਤੀ ਉਪਦੇਸ਼। ਜਿਹ ਸੁਨਿ ਕਾਟੇ ਸਕਲ ਕਲੇਸ਼। ਅਬਿ ਸਾਯੁਧ[8] ਗੁਰ ਹੋਵਹਿ ਆਪ। ਸਿਖ ਸਾਯੁਧ ਕਰਿ ਬਧਹਿ ਪ੍ਰਤਾਪ॥੨੨॥ਅਪਰ ਕੌਨ ਸਮਰਥ ਇਸ ਕਾਲ। ਸਭਿ ਛਿਤ ਤੁਰਕਨਿ ਰਾਜ ਬਿਸਾਲ।ਰਾਵਰ ਤੇ ਹੋਵੈ ਬਿਧਿ ਸਾਰੀ। ਹਿੰਦੁ ਧਰਮ ਕੋ ਲੇਹੁ ਉਬਾਰੀ' ॥ ੨੩ ॥ ਇਮ ਸੁਨਿ ਕਰਿ ਸ਼੍ਰੀ ਅਰਜਨ ਨਾਥ।ਉਠੇ ਹਰਖ ਲੇ ਸ਼੍ਰੀ ਫਲ[9] ਹਾਥ।ਕਰੀ ਪ੍ਰਦੱਛਨ ਫਿਰਿ ਕਰਿ ਤੀਨ।

---

[1]ਹੁਕਮ ਮੋੜ ਦੇਣ ਦਾ। [2]ਕੋਈ। [3]ਭਾਵੀ ਦਾ। [4]ਕਿਸੇ ਦਾ ਡਰ ਨਹੀਂ। [5]ਕਰਦੇ ਹਨ। [6]ਪ੍ਰਗਟ ਕਰਦੇ ਹੋ। [7]ਚਲਾਕੇ ਸੁੱਟਿਆ ਜਾਣ ਵਾਲਾ ਸ਼ਸਤ੍ਰ। (ਅ) ਜੋ ਮੰਤ੍ਰ ਪੜ੍ਹਕੇ ਚਲਾਉਂਦੇ ਸਨ ਤੇ ਜੋ ਖਾਲੀ ਨਹੀਂ ਸੀ ਜਾਂਦਾ। [8]ਸ਼ਸਤ੍ਰ ਧਾਰਨ ਵਾਲਾ। [9]ਨਲੇਰ।

ਜਗਤ ਰੀਤਿ ਸੁਤ ਲਖਨੋ ਪ੍ਰਬੀਨ॥੨੪॥ਪੈਸੇ ਪੰਚ ਸਹਿਤ ਨਲੀਏਰ।ਧਰਿ ਆਗੈ ਨੰਮ੍ਰੇ ਭਿਸ ਬੇਰ। ਕਰੀ ਸਥਾਪਨਿ ਅਪਨੀ ਜੋਤਿ। ਸਭਿ ਗੁਰੁ ਕੇ ਆਈ ਜਿਮ ਹੋਤਿ॥੨੫॥ਬੁੱਢੇ ਸਾਹਿਬ ਸੋਂ ਫੁਰਮਾਯੋ।'ਕਰਹੁ ਸੁਆਪ ਕਰਤਿ ਜਿਮ ਆਯੋ। ਸ਼ੁਭ ਅਧਿਕਾਰ ਕਰਨਿ ਕੋ ਨੀਕਾ। ਉਠਹੁ ਮੁਦਤਿ ਦਿਹੁ ਅਬਿ ਸੁਠ ਟੀਕਾ[1]'॥੨੬॥ਹਾਥ ਜੋਰਿਤਬਿਬ੍ਰਿੱਧ ਬਖਾਨਸੋ।'ਇਹਕਜਾਕੋਂਤਕ ਰਾਵਰ ਠਾਨਸੋ ?। ਜਬਿ ਹੂੰ ਹੋਤਿ ਦੇਹ ਕੋ ਅੰਤ।ਤਬਿ ਇਸ ਬਿਧਿ ਕੋ ਹੋਇ ਬ੍ਰਿਤੰਤ॥੨੭॥ਤਨ ਰਾਵਰ ਕੋ ਪਰਉਪਕਾਰੀ।ਜੰਬੂ ਦੀਪ ਦੀਪ ਅਨੁਹਾਰੀ[2]। ਜਹਿ ਕਹਿੰ ਕਰਸੋ ਪ੍ਰਕਾਸ਼ ਬਿਸਾਲਾ। ਮਗ ਸ਼ੁਭ ਗਮਨਸੋ ਜਗਤ ਸੁਖਾਲਾ ॥੨੮॥ ਦਰਸ਼ਨ ਕੀ ਸੰਗਤਿ ਹੈ ਪਜਾਸੀ। ਦੂਰਿ ਦੂਰਿ ਤੇ ਆਇੰ ਹੁਲਾਸੀ। ਭਗਤਨਿ ਭੂਰ ਭਾਵਨਾ ਜਾਨਿ। ਆਪ ਸਰੀਰ ਧਰਹੁ ਜਗ ਆਨਿ[3] ॥੨੯॥ ਔਚਕ ਅਚਰਜ ਕਹਾਂਜਨਾਵਹੁ?।ਥਿਰੋ ਆਪ ਸ਼ੁਭ ਦਰਸਦਿਖਾਵਹੁ।ਸਭਿ ਕੋ ਅਹੋ ਆਸਰਾ ਭਾਰੇ। ਚਹੁੰਦਿਸ਼ਿ ਦੁਸ਼ਟ ਦੁਸ਼ਟਤਾ ਧਾਰੇ॥੩੦॥ ਬਨਹੁ ਸਹਾਇਕ ਸੰਗਤਿ ਕੇਰੇ।ਸਰਬ ਪ੍ਰਵਾਰ ਤੁਮਹੁ ਦਿਸ਼ਿ ਹੇਰੇ। ਬਿਗਰਸੋ ਸ਼ਾਹੁ ਚੰਦੁ ਕੋ ਕਹੋ।ਸਭਿ ਬਿਧਿ ਕੋ ਤੁਮ ਜਾਨਤਿ ਅਹੋ' ॥ ੩੧॥ ਸੁਨਿ ਕਰਿ ਸ਼੍ਰੀ ਅਰਜਨ ਗੁਰ ਕਹਸੋ। 'ਅੰਤ ਸਮਾਂ ਹਮ ਅਪਨੋ ਲਹਸੋ।ਤਜਾਗਨਿ ਮੈਂ ਕਾਰਨ ਹੈਂ ਘਨੇ। ਗਏ ਲਹੌਰ ਸਰਬ ਹੀ ਬਨੇ[4]॥੩੨॥ਕਾਨ੍ਹੇ ਗਯਾਨੀ ਦੀਨੋ ਸ੍ਰਾਪ*। ਬ੍ਰਿਥਾ ਨ ਹੋਇ ਬਿਚਾਰਹੁ ਆਪਿ।ਸ਼ੱਤ੍ਰੂਨਿ ਕਰ ਤੇ ਛੁਟਨਿ ਸਰੀਰ।ਪਲਟੋ ਲੈ ਹਰਿ ਗੋਬਿੰਦ ਧੀਰ॥ ੩੩ ॥ ਸਭਿ ਸੰਗਤਿ ਕੋ ਗੁਰ ਇਹ ਭਾਰੀ। ਹੋਇ ਸਹਾਇਕ ਪਰਉਪਕਾਰੀ। ਕਾਜ ਸੁਧਾਰਹਿੰਗੇ ਇਹ ਘਨੋ। ਧਰਸੋ ਸਰੀਰ ਖ਼ੀਰ ਰਸ ਮਨੋ॥੩੪॥ਹਮ ਭਜਿ ਹੈਂ ਤੁਰਕਨਿ ਸਿਰ ਹੋਇ। ਇਨ ਕੋ ਤੇਜ ਕਰਹਿ ਛੈ ਜੋਇ। ਸ਼੍ਰੀ ਨਾਨਕ ਕੀ ਬਖਸ਼ਿਸ਼ ਭਾਰੀ।ਸਿਰ ਦੇ ਕਰਿ ਛੀਨਹਿੰ ਹਮ ਸਾਰੀ ॥੩੫॥ ਅਪਰ ਉਪਾਉ ਲੇਨਿ ਕੋ ਨਾਂਹੀ। ਜਿਸ ਤੇ ਤੁਰਕ ਤੇਜ ਬਿਨਸਾਹੀ।ਅਪਰ ਸਕਲ ਕਾਰਜ ਬਨਿ ਰਹੋ।ਕੌਨ†ਬਿਘਨ ਕਰਿ ਸਕਿਹੈ ਲਹੋ ॥੩੬॥ ਦੀਨ ਦੁਨੀ ਕੋ ਰਾਜ ਬਿਸਾਲਾ। ਸ਼੍ਰੀ ਸਤਿਗੁਰ ਕੇ ਘਰ ਸਭਿ ਕਾਲ।ਪਰਮੇਸ਼ੁਰ ਕੀ ਬਖਸ਼ਿਸ਼ ਮਹਾਂ।ਕੌਨ ਮਿਟਾਇ ਸਕੈ ਬਲ ਕਹਾਂ॥੩੭॥ ਹੁਇ ਪ੍ਰਸੰਨ ਸ਼੍ਰੀ ਨਾਨਕਦੀਨਿ।–ਤਿਨ ਝੂਠੇ ਕਰਿਲੇਂ ਹਮਛੀਨ'।ਇੱਤਨਾ-

[1]ਸੁੰਦਰ ਤਿਲਕ। [2]ਭਾਰਥ ਖੰਡ ਵਿਖੇ ਦੀਵੇ ਸਦਰਸ਼। [3]ਆਕੇ। [4]ਬਣ ਜਾਣਗੇ।

*ਦੇਖੋ ਰਾਸ ਤੀਜੀ ਅੰਸੁ ੪੬ ਅੰਕ ੩੪ ਦੀ ਹੇਠਲੀ ਟੂਕ। †ਪਾ:–ਕੋ ਨ।

ਦਿਕ ਸਤਿਗੁਰ ਸਮੁਝਾਇ।ਨਿਜ ਗਾਦੀ ਪਰ ਪੁੱਤ੍ਰ ਬਿਠਾਇ॥੩੯॥ਦੋਹਰਾ॥
ਸਾਹਿਬ ਬੁੱਢੇ ਨਿਕਟ ਤੇ ਕੁੰਕਮ[1] ਮਲਯ[2] ਘਸਾਇ।ਸੋਢੀ ਕੁਲ ਕੇ ਤਿਲਕ ਕੋ[3] ਦੀਨੋ ਤਿਲਕ ਕਰਾਇ॥੩੯॥ਚੌਪਈ॥[4] 'ਰਾਖਹੁ ਗੋਪ[5] ਨਹੀਂ, ਬਿਦਤਾਵਹੁ। ਸਭਿ ਸੰਗਤਿ ਕੋ ਸੀਖ ਸਿਖਾਵਹੁ।ਮਮ ਸਰੂਪ ਸ਼੍ਰੀ ਹਰਿ ਗੋਬਿੰਦ।ਜੋ ਜਾਨਹਿ ਸੋ ਲਹੈ ਅਨੰਦ॥੪੦॥ਹਮ ਪੀਛੈ ਦੀਜਹਿ ਦਸਤਾਰੁ। ਸਭਿ ਬਿਧਿ ਕਰਹੁ ਮੰਗਲਾਚਾਰ।ਸਰਬ ਮਸੰਦ ਸੰਗਤਾਂ ਸਾਰੀ। ਲਿਖਹੁ ਹੁਕਮ ਸਭਿ ਲੇਹੁ ਹਕਾਰੀ॥੪੧॥ਚਹੁੰ ਦਿਸ਼ਿ ਕੋ ਹੁਇ ਮੇਲ ਬਿਸਾਲਾ। ਤਖਤ ਬਿਠਾਵਹੁ ਤੁਮ ਤਿਸਕਾਲ।ਨਿਜ[6] ਸਹਾਇਤਾ ਚਾਹਿ ਨ ਧਰੈਂ। ਅਪਰਨਿ ਕੀ ਸਹਾਇ ਇਹ ਕਰੈਂ[7]॥੪੨॥ਇਮ ਕਹਿ ਪਰਮ ਪ੍ਰੇਮ ਕੋ ਕਰਿ ਮਨ। ਸਿੱਖਨਾ ਦੇਤਿ ਭਏ ਸ਼੍ਰੀ ਅਰਜਨ। 'ਅਹੰ ਬ੍ਰਹਮਇਹ ਬ੍ਰਿੱਤਿ ਉਰ ਧਰਨੀ।ਵਹਿਰਕ੍ਰਿਆ ਭਗਤਨਿ ਕੀ[7] ਕਰਨੀ॥੪੩॥ਇਹ ਉਪਦੇਸ਼ ਆਦਿ ਗੁਰੁ ਘਰੁ ਕੋ। ਲੇਹੁ ਆਪਿ ਨਿਤ ਸ਼ਰਧਾ ਧਰਿ ਕੋ। ਸ਼੍ਰੀ ਨਾਨਕ ਕੋ ਆਸ਼ੈ ਮਹਾਂ।ਗੁਰੁ ਅੰਗਦ ਸੰਗ ਜੈਸੇ ਕਹਾ। ੪੪॥ ਅਜਰ ਜਰਨਿ ਧੀਰਜ ਉਰ ਧਰਨੀ। ਅਜ਼ਮਤਿ ਬਿਦਤਿ ਨ ਕਾਹੂੰ ਕਰਨੀ। ਰਾਮ ਚੰਦ ਸ਼੍ਰੀ ਕ੍ਰਿਸ਼ਨ ਮਹਾਨੇ। ਬਲ ਕਰਿ ਰਣ ਆਦਿਕ ਬਿਧਿ ਠਾਨੇ॥੪੫॥ਨਹੀਂ ਸ਼ਕਤਿ ਕਰਿ ਕਹੂੰ ਦਿਖਾਈ*।ਸਹੀ ਸਰਬਹੀ ਜਿਮ ਬਨਿ ਆਈ। ਤਿਸੀ ਪੁਕਾਰ ਆਪਿ ਮਤਿ ਧਰੋ। ਨਹੀਂ ਬਿਦਤਿ ਅਜ਼ਮਤਿ ਕਿਤ ਕਰੋ॥੪੬॥ ਪੁਰਸ਼ੋਤਮ ਜੋ ਕਰਿ ਦਿਖਰਾਈ। ਹਿਤ ਮ੍ਰਿਜਾਦ ਕੈ ਜਨਨਿ ਸਹਾਈ[8]। ਬਿਨਾ ਕਰੇ ਬਿਗਰਹਿ ਜਹਿੰ ਬਾਤ। ਤਹਾਂ ਕਰਤਿਹੈਂ ਨਿਤ ਚਿਤ ਸ਼ਾਂਤ॥੪੭॥ਜਾਮ ਜਾਮਨੀ ਕਰਹੁ ਸ਼ਨਾਨ।ਸੁਨਹੁ ਕੀਰਤਨ ਪ੍ਰਭੁ ਨਿਰਬਾਨ। ਜਗਤ ਅਨਿੱਤ, ਆਤਮਾ ਸਾਚੋ।ਇਮ ਲਖਿ ਸਤਿ ਸੰਗਤਿ ਚਿਤ ਰਾਚੋ[7]॥ ੪੮॥ਪਾਇ ਪੁੱਤ੍ਰ ਕੋ ਗੁਰੁ ਬਹਾਨਾ।ਸੰਗਤਿ ਕੋ ਉਪਦੇਸ਼ ਬਖਾਨਾ।ਸ਼੍ਰੀ ਹਰਿ ਗੋਵਿੰਦ ਸੁਨਿ ਕਰਿ ਧੀਰ। ਕਮਲ ਬਿਲੋਚਨ ਮੋਚਨੋ ਨੀਰ॥੪੯॥'ਕਾਰਨ ਕਰਨ ਆਪ ਤੁਮ ਸਾਰੇ । ਅਸਮੰਜਸ[9] ਹਮ ਸਮੁਖ ਉਚਾਰੈਂ[7]। ਇਮ ਕਹਿ ਨੈਮ੍ਰਿ ਗ੍ਰੀਵ ਕਰਿ ਥਿਰੇ। ਧੀਰ ਸੁਬੱਗਨ ਜਾਨਿ ਚੁਪ ਕਰੇ ॥ ੫੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸ਼੍ਰੀ ਹਰਿਗੋਬਿੰਦ ਜੀ ਪਿਤ ਸੋਂ ਸੰਵਾਦ' ਬਰਣਨੰ ਨਾਮ ਤ੍ਰਿੰਸਤੀ ਅੰਸੂ ॥ ੩੦ ॥

---

[1]ਕੇਸਰ। [2]ਚੰਦਨ। [3]ਭਾਵ ਸ਼੍ਰੀ ਹਰਿ ਗੋਬਿੰਦ ਜੀ ਨੂੰ। [4]ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਫੁਰਮਾਨ ਹੈ। [5]ਗੁਪਤ। [6]ਆਪ (ਸ਼੍ਰੀ ਹਰਿਗੋਬਿੰਦ ਜੀ)। [7]ਭਗਤਾਂ ਦੀ। [8]ਦਾਸਾਂ ਦੀ ਸਹਾਇਤਾ (ਲਈ)। [9]ਅਣਬਣ ਹੈ। *ਇਹ ਦ੍ਰਿਸ਼ਟਾਂਤ ਮਾਤ੍ਰ ਕਹਿ ਰਹੇ ਹਨ।

੩੧. [ਸ਼੍ਰੀ ਗੁਰ ਅਰਜਨ ਜੀ ਲਾਹੌਰ ਆਏ]।

ਦੋਹਰਾ ॥ ਇਸ ਕ੍ਰਿਤ ਕੌ ਕਰਿ ਸਤਿਗੁਰੂ ਨਿਸਾ ਭਈ ਪੁਨ ਆਇ। ਗ੍ਰਿਹ ਪ੍ਰਵੇਸ਼ ਭੋਜਨ ਕਰਨੋ ਬੈਠਿ ਪ੍ਰਥੰਕ ਸੁਹਾਇ ॥ ੧ ॥ ਚੌਪਈ ॥ ਸਾਧ੍ਵੀ[1] ਸ਼੍ਰੀ ਗੰਗਾ ਚਲਿ ਆਈ। ਬੈਠੀ ਨਿਕਟ ਦੇਖਿ ਸੁਖ ਪਾਈ। ਸ਼੍ਰੀ ਅਰਜਨ ਸਭਿ ਬਾਤਿ ਬਖਾਨੀ।[2]ਸੁਨਹੁ ਆਰਜੇ!ਭਾਗ ਮਹਾਨੀ[3] ॥੨॥ ਲਵਪੁਰਿ ਕੌ ਹਮ ਕਰਹਿਪਧਾਨ।ਹੋਤਿ ਪ੍ਰਾਪਤਿ ਨਿਸ਼ਚੇ ਹੁਇ ਜਾਨ।ਤਵ ਸੁਤ ਸਕਲ ਕਾਜ ਕੌ ਸਜਾਨ।ਧਰਮ ਧੀਰ ਧਰਿ ਧਰਨਿ ਸਮਾਨਾ[4] ॥੩॥ ਨਹੀਂ ਸਦੀਵ ਦੇਹਿ ਇਹ ਰਹੈ। ਯਾਂਤੇ ਸੁਮਤਿ ਸਨੇਹ ਨ ਗਹੈ।ਜੋ ਉਪਜਹਿ ਸੋ ਬਿਨਸਨ ਹਾਰਿ। ਜੋ ਊਚੋ ਸੋ ਗਿਰਨੇ ਹਾਰਿ ॥੪॥ ਇਹੀ ਸਨਾਤਨ ਦੇਹਨਿ ਧਰਮ[5]। ਇਸ ਮਹਿ ਪ੍ਰੇਮ, ਮਹਾਂ ਉਰ ਭਰਮ[6]।ਦਿਨ ਪ੍ਰਤਿ ਸਭਿ ਪ੍ਰਣਾਮ[7]ਕੌ ਪਾਵਹਿ। ਪ੍ਰਥਮ ਸਮਾਨ ਸਥਿਰ ਨ ਰਹਾਵਹਿ॥੫॥ ਬਾਲਿਕ ਤੇ ਹੋਵਹਿ ਸੁ ਕੁਮਾਰ। ਤਰੁਨ ਹੋਤਿ ਪੁਨ ਬ੍ਰਿਧਤਾ ਧਾਰਿ। ਜਰਾ ਗ੍ਰਸੇ ਤਬਿ ਜੀਰਣ ਹੋਇ। ਬਹੁਰੋ ਅੰਤ ਸਮੇਂ ਮਹਿੰ ਸੋਇ॥੬॥ਰਹੁ ਪੀਛੇ ਕੁਛ ਸ਼ੋਕ ਨ ਮਾਨਹੁ।ਦੇਹਿ ਆਪ ਤੇ ਤਜਨਿ ਨ ਠਾਨਹੁ[8]।ਪੁੱਤ੍ਰ ਸੁ ਪੌਤ੍ਰਨਿ ਕੌ ਸੁਖ ਦੇਖਿ। ਸ਼ਾਦੀ ਕਰਹੁ ਅਨੰਦ ਵਿਸ਼ੇਖਿ ॥੭॥ ਅੰਤ ਸਮਾਂ ਹੁਇ ਪ੍ਰਾਪਤਿ ਜਬੈ। ਹਮ ਸੋਂ ਮਿਲਹਿ ਆਨਿ ਤੁੰ ਤਬੈ[9]।ਗੰਗਾ ਸੁਨੀ ਅਚਾਨਕ ਬਾਤੀ।ਕਮਲ ਬਿਲੋਚਨ ਅੱਸ਼ ਪਪਾਤੀ[10]॥੮॥ [11]ਇਹ ਕਿਮ ਕਹੀ ਆਪ ਨੇ ਬਾਨੀ। ਤੀਖਨ ਤਪਤਿ ਨਰਾਂਚੋ[12] ਸਮਾਨੀ। ਸ਼ੂਤ ਦਰ[13]ਪ੍ਰਵਿਸ਼ ਰਿਦਾ ਮਮ ਬੇਧਾ।ਕਸ ਉਪਦੇਸ਼ਤਿਹੋ ਅਸਮੇਧਾ[14]॥੯॥ ਧੀਰੰਜ ਧਰਨਿ ਬਖਾਨਤਿ ਆਪੁ। ਜਿਸ ਤੇ ਇਸ ਜੁਤ ਆਨੰਦ ਥਾਪੁ[15]। ਸਭਿ ਸੰਗਤਿ ਕੇ ਸਹਤ ਕੁਟੰਬੁ।ਕਰਨਿ ਸ਼ੋਖ ਕੇ ਆਪ ਅਲੰਬੁ॥੧੦॥ ਸ਼੍ਰੀ ਹਰਿ ਗੋਵਿੰਦ ਬਾਲਿਕ ਬੈਸਾ। ਆਪ ਜਨਾਵਤਿ ਕਾਰਜ ਕੈਸਾ। ਸ਼ੱਤ੍ਰੁ ਗਨ ਸਭਿ ਰਚਤਿ ਉਪਾਯ।ਨੀਠਿ ਨੀਠਿ ਨਿਜ ਨੰਦ ਬਚਾਯ॥੧੧॥ਤੁਮੈ ਸਮਰਥ ਹੋ ਨਿਤ ਸਭਿ ਭਾਂਤੀ।ਕੌਨ ਆਸਰੋ ਗਹਿੰ ਪਸ਼ਚਾਤੀ[16]।ਸ਼੍ਰੀ ਅਰਜਨ

[1]ਪਤਿਬ੍ਰਤਿ ਇਸਤ੍ਰੀ। [2]ਹੇ ਸ੍ਰੇਸ਼ਟ! ਵਡੇ ਭਾਗਾਂ ਵਾਲੀਏ! [3]ਧਰਮ ਤੇ ਧੀਰਜ ਨੂੰ ਧਾਰਨ ਵਾਲਾ ਹੈ ਧਰਤੀ ਦੇ ਸਮਾਨ। [4]ਆਦਿ ਤੋਂ ਸਰੀਰਾਂ ਦਾ ਧਰਮ। [5]ਰਿਦੇ ਵਿਚ (ਇਹ) ਬੜਾ ਭ੍ਰਮ ਹੈ। [6]ਘਟਣਾ, ਅੰਤ। [7]ਆਪਣੇ ਆਪ ਦੇਹ ਛੱਡਣਾ ਨਾ ਕਰੋ। [8]ਨੇਤ੍ਰ ਕਵਲਾਂ ਵਿਚੋਂ ਹੰਝੂ ਕੇਰੇ। [9]ਤੀਰ [ਸ਼ਿ:, ਨਾਰਾਚ=ਸਾਰਾ ਹੀ ਲੋਹੇ ਦਾ ਤੀਰ ਜਿਸ ਨੂੰ ਪੰਜ ਪੰਖ ਹੋਣ]। [10]ਕੰਨਾਂ ਦੇ ਦਰਵਾਜ਼ੇ ਬਾਣੀਂ। [11]ਬੁੱਧੀ ਨੂੰ (ਅ) ਹੈ ਰਖਯਕ! ਬਿਨਾਂ ਸਮੇਂ ਤੋਂ ਭਾਵ ਆਪ ਰਾਜ਼ੀ ਪ੍ਰਸੰਨ ਬੈਠੇ ਹੋ। [ਅ+ਸਮੇ=ਬਿਨਾ ਸਮੇਂ। ਧਾ=ਹੇ ਰੱਖਯਕ!] [12]ਜਿਸ ਕਰਕੇ ਇਸ ਧੀਰਜ ਸਮੇਤ ਅਨੰਦ ਭੀ ਨਾਸ਼ ਹੋਵੇ। [13]ਕੇਹੜਾ ਆਸਰਾ (ਆਪ ਦੇ) ਪਿਛੋਂ ਫੜਾਂਗੇ।

ਜੀ ਪੁਨਹ ਬਖਾਨੀ। 'ਅਸ ਚਿੰਤਾ ਕਿਮ ਚਿਤ ਮਹਿੰ ਠਾਨੀ ? ॥੧੨॥ ਸ਼੍ਰੀ ਨਾਨਕ ਸਮਰਥ ਜਗਨਾਥਾ।ਤਿਨਕੋਅਹੈ ਮਾਥਪਰ ਹਾਥਾ।ਸਦਾਸਹਾਇਕ ਬਿਘਨ ਨਸਾਇਕ। ਪ੍ਰਭੁ ਬਿਸਾਲ ਗਨ ਸ਼ੱਤ੍ਰੁਨਿ ਘਾਯਕ ॥ ੧੩ ॥ ਗੁਰੁ ਪ੍ਰਤਾਪ ਤੇ ਹਰਿਗੋਵਿੰਦਾਦਿਨ ਪ੍ਰਤਿ ਇਨ ਕੋ ਤੇਜ ਬਿਲੰਦ। ਅਪਰ ਨ ਕੀਜਹਿ ਚਿਤ ਦੁਚਿਤਾਈ'।ਬੇਦੀ ਕੁਲ ਕੇ ਤਿਲਕ[2] ਸਹਾਈ'॥੧੪॥ਅਸ ਕਹਿ ਕਰੁਨਾ ਧਾਰਿ ਨਿਹਾਰਾ।ਉਰ ਗੰਗਾ ਕੇ ਮੋਹ ਬਿਦਾਰਾ। ਪ੍ਰਾਪਤਿ ਭਯੋ ਗਜਾਨ ਸੁਖਦਾਨੀ। ਜਿਮ ਪਤਿ ਕਹਤਿ ਸਾਚ ਤਿਮ ਜਾਨੀ॥੧੫॥ ਕਰ ਕੋ ਜੋਰਤਿ ਬਾਕ ਬਖਾਨਾ।'ਜਥਾ ਜੋਗ ਸੋ ਕ੍ਰਿਤ ਤੁਮ ਠਾਨਾ।ਤੁਮਤੇ ਅਪਰ ਨ ਸਜਾਨੇ ਕੋਈ।ਜੋ ਆਛੀ ਹੁਇ ਭਾਖਹੁ ਸੋਈ'॥੧੬॥ਇਮ ਸੰਭਾਖਨਿ ਕਰਿ[3] ਗੁਰੁ ਸੋਏ।ਜਾਮ ਜਾਮਨੀ ਜਾਗ੍ਰਨਿ ਹੋਏ।ਕ੍ਰਿਆ ਸ਼ਨਾਨ ਆਦਿ ਸਭਿ ਕਰੀ। ਬਹੁਰ ਸਮਾਧਿ ਰੂਪ ਨਿਜ ਧਰੀ॥੧੭॥ਜਬਿ ਪ੍ਰਕਾਸ਼ ਰਵਿ ਕੋ ਹੁਇ ਆਯੋ। ਚਢਨਿ ਹੇਤੁ ਖਾਸਾ ਮੰਗਵਾਯੋ।ਪੰਚ ਸਿੱਖਨ ਲੈ ਅਪਨੇ ਸਾਥਾ।ਕੀਨਿ ਅਰੂਢਨਿ ਅਰਜਨ ਨਾਥ॥੧੮॥ਬਿਧੀਆ,ਜੇਠਾ,ਲੰਙ[4], ਪਿਰਾਣਾ। ਪੰਚਮ ਪੈੜਾ ਸੰਗ ਪਧਾਣਾ।ਅਪਰਸਰਬਦੈ ਧੀਰਜਤ੍ਰਾਗੋ:-ਰਹਹੁ ਸੁਧਾਸਰਸੇਵਾਲਾਗੋ॥ ੧੯॥ਸ਼੍ਰੀ ਹਰਿ ਗੋਵਿੰਦ ਸੰਗ ਸਦੀਵਾ। ਦਰਸ਼ਨ ਪਰਸਹੁ ਹਰਖ ਧਰੀਵਾ[5]। ਨਿਕਸਿ ਗੋਹ ਤੇ ਸਤਿਗੁਰੁ ਆਏਗਏ ਸੁਧਾਸਰ ਕੋ ਦਰੁਸਾਏ॥੨੦॥ਪਿਤ ਥਲ ਜਾਨਿ ਭਾਉ ਬਡਿ ਧਾਰਾ। ਨਮਸਕਾਰ ਕੀਨਸਿ ਦਰਬਾਰਾ। ਸਦਾ ਕੀਰਤਨਿਕੀ ਧੁਨਿਜਹਾਂ।ਸ਼੍ਰੀ ਹਰਿਮੰਦਰ ਸੁੰਦਰ ਮਹਾਂ॥੨੧॥ਕਰੀਪ੍ਰਕਰਮਾਂ ਪਿਤਾ ਨਿਹੋਰੇ[6]। ਧਰਨੋ ਧਯਾਨ ਬੰਦਤਿ ਕਰ ਜੋਰੇ। ਨਿਕਸੇ ਵਹਿਰ ਪੰਥ ਤਿਸ ਪਰੇ।ਲਵਪੁਰਿ ਦਿਸ਼ਿ ਸਨਮੁਖੁ ਮੁਖ ਕਰੇ॥੨੨॥ਸਿੱਖਨ ਸਕਲ ਜੁਤਿ ਹਰਿ ਗੋਵਿੰਦ। ਬਿਦਾ ਹੇਤੁ ਗਮਨੇ ਨਰ ਬ੍ਰਿੰਦ। ਕਿਤਿਕ ਦੂਰ ਜਬਿ ਪਹੁੰਚੇ ਜਾਈ।ਖਰੇ ਭਏ ਸਤਿਗੁਰੁ ਸੁਖਦਾਈ॥੨੩॥ਸਭਿ ਸੋਂ ਕਹਿ ਨੀਕੇ ਉਪਦੇਸ਼। 'ਸ਼ਿਮਰਹੁ ਸਤਿਗੁਰ ਹਰਹੁ ਕਲੇਸ਼। ਸਾਹਿਬ ਬੁੱਢਾ ਅਰੁ ਗੁਰੁਦਾਸਾਇਨ ਜੁਤਿ ਸ਼੍ਰੀ ਹਰਿ ਗੋਵਿੰਦ ਪਾਸਿ ॥੨੪॥ ਰਹਹੁ ਸਦਾ ਧਰਿ ਗੁਰੁਮਤਿ ਆਛੇ। ਨਿਤਪ੍ਰਸੰਨ ਰਾਖਹੁ ਹਮਪਾਛੇ।ਕਿਨਹੂੰ ਆਗਯਾ ਭੰਗ ਨਕਰਨੀ।ਨਿਜਮੰਤ ਕੀਜਹਿ ਇਨ ਅਨੁਸਰਨੀ'॥੨੫॥ਹਰਿਗੁਰਿੰਦ ਕੋ ਪੁਨਹ ਸੁਨਾਈ।ਅਦਬ

---

[1]ਚਿੰਤਾ। [2]ਭਾਵ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ। [3]ਕਹਿ ਕੇ। [4]'ਲੰਙਾਹਾ' ਨਾਮ ਹੈ। [5]ਪ੍ਰਸੰਨਤਾ ਧਾਰਕੇ। [6]ਬੇਨਤੀ ਕੀਤੀ।

ਰਖਹੁ ਨਿਤ ਬੁੱਢਾ ਭਾਈ। ਜਿਮ ਆਗਯਾ ਦੇ ਤੈਸੇ ਰਹਿਨ॥ ਨਹਿੰ ਇਨਕੇ ਸਨਮੁਖ ਕਬਿ ਕਹਿਨ*॥੨੬॥ ਦੋਹਰਾ॥ਸੁਨਿ ਸ਼੍ਰੀਅਰਜਨ ਕੇ ਬਚਨਬੁੱਢਾ ਆਦਿ ਜਿ ਦਾਸ। ਧੁਤ ਸ਼੍ਰੀ ਹਰਿਗੋਵਿੰਦ ਕੇ ਬੰਦਿ ਚਰਨ ਸੁਖਰਾਸਿ॥੨੭॥ ਚੌਪਈ॥ਬਾਰਿ ਬਾਰਿ ਕਰਿ ਬਿਨੈ ਘਨੇਰੀ॥ਹਟਿਬੋ ਚਹਤਿ ਨਹੀਂ ਤਿਸਬੇਰੀ ਸ਼੍ਰੀ ਅਰਜਨ ਕਹਿ ਕਰਿ ਬਹੁ ਬਾਰੀ। ਬਰਬਸਿ[1] ਸਭਿਨਿ ਹਟਾਇਪਿਛਾਰੀ ॥੨੮॥ ਅਪਨੀ ਜੋਤਿ ਪੁੱਤ੍ਰ ਮਹਿੰ ਧਾਰੀ। ਗੁਰ ਅਸ਼ੋਕ ਤਬਿ ਚਲੇ ਅਗਾਰੀ । ਪਠਯੋ ਸਿੱਖਜ ਇਕ ਗੋਇੰਦਵਾਲ । 'ਪਹੁੰਚਹੁ ਆਜ ਤਹਾਂ ਮਗ ਚਾਲਿ ॥ ੨੯॥ਮਿਲਹੁ ਅਰਥਮਲ ਕੋ ਤੁਮ ਜਾਇ।ਲਵਪੁਰਿ ਗਮਨੈ ਦੇਹੁ ਸੁਨਾਇ। ਹੋਤਿ ਪ੍ਰਾਤ ਕੇ ਸੋ ਚਲਿ ਆਵਹਿ'।ਹਮਕੋ ਮਿਲਹਿਮੋਦ ਉਪਜਾਵਹਿ'॥੩੦॥ ਸੁਨਤਿ ਸਿੱਖਜ ਉਤਲਾਵਤਿ ਧਾਵ।ਸੰਧਯਾ ਹੋਤਿ ਪੁਰੀ ਪ੍ਰਵਿਸ਼ਾਵ।ਮਿਲਯੋ ਅਰਥਮਲ ਕੋ ਕਰਿ ਨਮੋ।ਹਾਥ ਜੋਰਿ ਬੈਠਯੋਤਿਹ ਸਮੋ॥੩੧॥ਸ਼੍ਰੀ ਸਤਿਗੁਰੁ ਕੋ ਦੀਨਿ ਸੰਦੇਸਾ।'ਤੁਮਕੋ ਸਿਮਰਨਿ ਕੀਨਿ ਵਿਸ਼ੇਸ਼ਾ।ਲਵਪੁਰਿ ਕੋ ਗਮਨੈ ਜਿਸਕਾਲ।ਮੋਕਹੁ ਕਰਿਤਾਗੀਦ ਬਿਸਾਲ॥੩੨॥–ਪ੍ਰਾਤ ਚਢਾਵਹੁ ਤਿਨਕੋ[2] ਜਾਇ–।ਸੁਨਿ ਆਗਯਾ ਮੈਂ ਆਯੋ ਧਾਇ'।ਇਮਕਹਿ ਬਾਕ,ਸੁਨੇ ਬਿਸਮਾਨੇ। –ਕਾਰਨ ਕੌਨ–ਕਰਤਿ ਅਨੁਮਾਨੇ॥੩੩॥ਸ਼੍ਰੀ ਗੁਰ ਅਮਰ ਅੰਸ ਮਿਲਿਸਾਰੇ। ਸਿਖ ਸੋਂ ਬੂਝਤਿ ਕਰਤਿ ਬਿਚਾਰੇ।'ਸੁਨਯੋ ਜੁ ਸ਼ਾਹੁ ਪਠਯੋ ਪਰਵਾਨਾ।ਯਾਂਤੇ ਚਿਤ ਮਹਿੰ ਚਿੰਤ ਮਹਾਨਾ॥੩੪॥ਕਰਹਿ ਸ਼ੱਤ੍ਰੁਤਾ ਮੂਰਖ ਚੰਦੂ।ਬਿਨੁ ਦੋਸ਼ਨਿ ਦੇ ਦੋਸ਼ ਬਿਲੰਦੂ'।ਬਹੁਤ ਬਿਚਾਰਤਿ ਨਿਸਾ[3] ਬਿਤਾਈ।ਚਲਯੋ ਅਰਥ ਮਲ ਪਿਖਿ ਅਰੁਨਾਈ[4] ॥੩੫॥ ਇਤ ਸ਼੍ਰੀ ਅਰਜਨ ਗੁਰ ਤਿਹ ਸਮੋ। ਰਾਮਦਾਸ ਪੁਰਿਕੋ ਕਰਿਨਮੋ।ਸਨੇ ਸਨੇ ਮਗ ਮਹਿੰ ਪ੍ਰਸਥਾਨੇ।ਛੋਰੋ ਕਰਿ ਜਾਮਨ ਗੁਜ਼ਰਾਨੇ॥੩੬॥ਭਈ ਪ੍ਰਾਤਹੁਇ ਕਰਿ ਅਸੁਵਾਰ।ਪਹੁੰਚਤਿ ਭੇ ਲਵਪੁਰੀ ਮਝਾਰ। ਇਕ ਸੱਧੁ ਸਿਖ ਗੁਰੁਮੁਖ ਮਹਾਂ।ਕਰਤਿ ਪ੍ਰਤੀਖਨਿ ਬਾਸੈ ਤਹਾਂ॥੩੭॥'ਦੀਨ

[1] ਜ਼ੋਰੋ ਜ਼ੋਰੀ। [2] ਭਾਵ ਅਰਥ ਮਲ ਜੀ। [3] ਭਾਵ ਸ਼੍ਰੀ ਅਰਥ ਮਲ ਨੂੰ। [4] ਸੂਰਜ ਦੀ ਲਾਲੀ।

*ਮਿਰਯਾਦਾ ਦੇ ਮਾਲਕ ਗੁਰੂ ਅਰਜਨ ਦੇਵ ਜੀ ਪੁਤ੍ਰ ਨੂੰ ਗੋਦੀ ਦੇਕੇ ਗੁਰਤਾ ਦੀ ਵਡਿਆਈ ਬਖਸ਼ਕੇ ਜਿਸ ਅਗੇ ਭਾਈ ਬੁੱਢਾ ਸਿਖ ਹੈ, ਫਿਰ ਸਪੁਤ੍ਰ ਨੂੰ ਆਗਯਾ ਕਰਦੇ ਹਨ ਕਿ ਭਾਈ ਬੁੱਢਾ ਜੀ ਦੀ ਆਗਯਾ ਦਾ ਸਤਿਕਾਰ ਕਰਨਾ। ਇਕ ਤਾਂ ਸ਼੍ਰੀ ਭਾਈ ਬੁੱਢਾ ਜੀ ਤੋਂ ਗੁਰੂ ਹਰਿਗੋਬਿੰਦ ਜੀ ਨੇ ਗੁਰਮੁਖੀ ਵਿੱਦਯਾ ਪਾਈ ਸੀ, ਦੂਸਰੇ ਆਦਿ ਸਤਿਗੁਰਾਂ ਦੇ ਵਰੋਸਾਏ ਆਦਿ ਸਿਖ ਸੇ ਤੇ ਤਿਲਕ ਦੇਣ ਦਾ ਅਧਿਕਾਰ ਰਖਣ ਵਾਲੇ ਮਹਾਨ ਸਤਿਕਾਰ ਜੋਗ ਹੋਣ ਕਰਕੇ ਇਹ ਆਗਯਾ ਦਿਤੀ ਸੀ।

ਅਹੈਂ ਮੈਂ ਦੀਨਨਿ ਦਯਾਲਾ ।। ਪਿਖਹੁ ਭਗਤ ਕੇ ਭਾਉ ਬਿਸਾਲਾ।ਮਮ ਘਰ ਨਿਸਾ ਬਾਸ ਜੇ ਕਰਿਹੀਂ।ਸਰਬਸੇਵਠਾਨੌਨਿਜਕਰ ਹੀ॥੩੮॥ਕਰਨਿਅਹਾਰ ਆਦਿ ਜੇ ਸੇਵਾ। ਕਰਿਵਾਵਹਿਂ ਮੋ ਤੇ ਗੁਰੁ ਦੇਵਾ। ਬਨੈਂ ਕ੍ਰਿਤਾਰਥ ਪੂਰਹਿਂ ਆਸਾ[1]। ਸਿਮਰਤਿ ਸਤਿਗੁਰੁ ਧਰਿ ਭਰਵਾਸਾ॥੩੯॥ ਨਿਸ ਦਿਨ ਜਿਸ ਕੇ ਉਰ ਲਿਵ ਲਾਗੀ। 'ਮੈਂ ਕਿਹ ਸਮੈ ਬਨਹੁੰ ਬਡਭਾਗੀ'। ਕਿਰਤਨ ਮੇਲ[1] ਕਰਤਿ ਬਹੁਤੇਰਾ। ਰਿਦੇ ਪ੍ਰਤੀਖਤਿ ਸੰਝ ਸਬੇਰਾ ॥੪੦॥ ਕਰਨਿ ਕਾਮਨਾ ਪੂਰਨ ਤਾਂਹੀ।ਸਭਿ ਤਜਿ,ਗਏ ਸਿੱਖਨ ਘਰ ਮਾਂਹੀ[2]। ਊਚ ਨੀਚ ਕੀ ਪਰਖ ਨ ਕੋਈ। ਪ੍ਰੇਮ ਬਿਲੋਕਤਿ ਹਰਿ ਗੁਰੁ ਸੋਈ ॥ ੪੧ ॥ ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸ਼੍ਰੀ ਅਰਜਨ ਲਵਪੁਰਿ ਆਗਮਨ' ਪ੍ਰਸੰਗ ਬਰਨਨੰ ਨਾਮ ਏਕ ਤ੍ਰਿੰਸਤੀ ਅੰਸੂ ॥ ੩੧ ॥

੩੨. [ਭਾਈ ਸੱਧੂ ਦੇ ਘਰ ਅਰਥ ਮੱਲ ਜੀ ਮਿਲੇ]।

ਦੋਹਰਾ ॥ ਸੱਧੂ ਸਿੱਖਨ ਸਭਾਰਜਾ[3] ਪ੍ਰੇਮ ਕਰੇ ਮਨ ਮਾਂਹਿ। ਸ਼੍ਰੀ ਅਰਜਨ ਸਭਿ ਜਾਨਿ ਕਰਿ ਪਹੁੰਚੇ ਤਿਸ ਘਰ ਮਾਂਹਿ॥੧॥ ਚੌਪਈ॥ ਹੇਰਿ ਅਨੰਦ ਰੂਪ ਗੁਰੁ ਕੇਰਾ। ਬੰਦਨ ਕਰੀ ਚਰਨ ਤਿਸ ਬੇਰਾ। 'ਘਟਿ ਘਟਿ ਕੇ ਨਿਤ ਅੰਤਰ-ਜਾਮੀ!।ਦਾਸ ਕਾਮਨਾ ਪੂਰਵਹੁ ਸ੍ਵਾਮੀ! ॥੨॥ ਧਨੀ ਸਿੱਖ ਧ੍ਰਮਸਾਲਾ ਛੋਰਿ[4]। ਉਰਕੀ ਲਖਿ ਆਏ ਮੁਰਿ ਓਰਿ[5]।ਦੀਨ ਬੰਧੁ ਯਾਂਹੀ ਤੇ ਕਹੈਂ।ਪ੍ਰੇਮਬਸੀ ਤੁਮ ਕੋ ਸਭਿ ਲਹੈਂ[6]॥੩॥ਹਾਥ ਜੋਰਿ ਬਹੁ ਉਸਤਤਿ ਕਰਿਕੈ। ਤਰੇ[7]ਉਤਾਰੇ ਉਰ ਮੁਦ ਭਰਿ ਕੈ। ਲੈ ਕਰਿ ਗਯੋ ਸਦਨ ਕੇ ਅੰਦਰ।ਨੌਤਨ[8]ਪਲੰਘ ਡਸਾਯੋ ਸੁੰਦਰ॥੪॥ਆਸਤਰਨਿ[9]ਤੇ ਉਪਰ ਛਾਏ।ਕਰਿ ਬਿਨਤੀ ਸਤਿਗੁਰੁ ਬਿਠਾਏ। ਜਥਾ ਸ਼ਕਤਿ ਕਰਿ ਅਪਰ ਫਰਸ਼ ਕੋ।ਸਿੱਖ ਬਿਠਾਏ ਧਾਰਿ ਹਰਸ਼ ਕੋ। ੫॥ ਔਰ ਸਰਬ ਸੇਵਾ ਕਰਿ ਨੀਕੇ। ਚਰਨ ਪਖਾਰਤਿ ਭਾ ਸਭਿ ਹੀ ਕੇ। ਸ਼੍ਰੀ ਸਤਿਗੁਰ ਕੇ ਚਰਨ ਪਖਾਰੇ। ਚਰਨਾਂਮ੍ਰਿਤ ਕੁਟੰਬ[10]ਮੁਖ ਡਾਰੇ ॥੬॥ ਸਰਬ ਸਦਨ ਮਹਿਂ ਛਿਰਕਨਿ ਕੀਨਿਸਿ।ਭਯੋ ਨਿਹਾਲ ਅਧਿਕ ਫਲ ਲੀਨਿਸਿ। ਸਭਿ ਬਿਧਿ ਕੀ ਸੁਚਤਾ ਤਬਿ ਕਰੀ।ਲੇਪਨ ਆਦਿ ਰਸੋਈ ਧਰੀ॥੭॥ਭੋਜਨ ਕਰਨ ਹਾਰਿ ਇਸ਼ਨਾਨੇ[10]। ਸੁਚ ਸੋਂ ਨੀਰ ਨਯੋ ਭਰਿ ਆਨੇ। ਬਾਸਨ ਸਕਲ ਮਾਂਝ ਕਰਿ ਬ੍ਰਿੰਦ। ਪਾਵਨਤਾ ਕਰਿ ਤਬਹਿ ਬਿਲੰਦ ॥੮॥ ਸੁੰਦਰ

---

[1]ਕੀਰਤਨ ਤੇ ਜੋੜ ਮੇਲਾ। [2]ਸਭਨਾਂ (ਸਿੱਖਾਂ ਦੇ ਘਰਾਂ ਨੂੰ) ਛਡਕੇ (ਤਿਸ ਗਰੀਬ) ਸਿਖ ਦੇ ਘਰ ਚਲੇ ਗਏ। [3]ਭਾਰਜਾ ਸਹਤ। [4](ਤੇ) ਧਰਮਸਾਲਾ ਛਡਕੇ। [5](ਮੇਰੇ) ਰਿਦੇ ਦੀ ਜਾਣਕੇ ਮੇਰੀ ਤਰਫ ਆਏ ਹੋ। [6](ਸਵਾਰੀ ਤੋਂ) ਹੇਠ। [7]ਨਵਾਂ। [8]ਵਿਛੌਣਾ। [9]ਸੰਤਾਨ ਦੇ। [10]ਭੋਜਨ ਕਰਨ ਵਾਲਿਆਂ ਨੇ ਇਸ਼ਨਾਨ ਕੀਤਾ ।

ਅੰਨ ਚੂਨ ਗੋਧੂਮ[1]। ਸਖਮ ਚਾਵਰ ਧਰਿ ਸੁਧਿ ਭੂਮਿ[2]। ਪਹਿਤ[3] ਬਨਾਈ ਛਾਲਿ ਮਸਾਲੇ। ਪਾਇਸ ਪਾਕ ਕੀਨਿ[4] ਬਿਧਿ ਨਾਲੇ ॥੯॥ ਘ੍ਰਿਤ ਸੋਂ ਮੇਲਿ ਬਨਾਯਹੁ ਨੀਕੋ। ਕਰਿ ਤਮਾਰੀ ਭੋਜਨ ਸਭਿ ਹੀ ਕੋ। ਬਹੁ ਦੀਪਕ ਸਗਰੇ ਘਰ ਕਰੋ।ਚੌਂਕੀ ਨਈ ਛਸਾਈ ਤਰੇ ॥੧੦॥ ਹਾਥ ਜੋਰਿ ਆਗੇ ਹੁਇ ਖਰੋ। ਕਹਯੋ[5]ਗੁਰੂ ਜੀ ਭੋਜਨ ਕਰੋ[6]। ਸੁਨਤਿ ਉਠੇ ਲਖਿ ਪ੍ਰੇਮ ਘਨੇਰਾ। ਚੌਂਕੀ ਪਰ ਬੈਠੇ ਤਿਸ ਬੇਰਾ ॥੧੧॥ ਪ੍ਰਿਥਕ ਪ੍ਰਿਥਕ ਕਰਿ*ਥਾਲ ਪਰੋਸਾ।ਭੱਖਨ, ਭੋਜ, ਲੇਹਜ ਅਰੁ ਚੋਸਾ†। ਤੁਰਸ਼, ਮਧੁਰ ਅਰੁ ਤਿਕਤ[7], ਸਲੋਨਾ।ਆਗੇ ਧਰਯੋ ਗੁਰੂ ਕੇ ਤੌਨ[8]॥੧੨॥ਹਾਥ ਜੋਰਿ ਸਨਮੁਖ ਰਹਿ ਖਰੋ।ਚਾਹਤਿ ਹੁਕਮ ਸੁ ਸੇਵਾ ਕਰੋਂ।ਸਿੱਖਨ ਸਹਤ ਸੁ ਕਰਯੋ ਅਹਾਰੋ।ਤ੍ਰਿਪਤ ਭਏ ਸਭਿ ਹਾਥ ਪਖਾਰੇ॥੧੩॥ਸੱਧੂ ਮਾਨ ਰਾਖਿਬੇ ਕਾਰਨ।ਸ੍ਵਾਦ ਸਰਾਹਤਿ ਭਲੇ ਅਹਾਰਨਿ[9]। ਹਾਥ ਜੋਰਿ ਕਹਿ 'ਮੈਂ ਕਿਸ ਲਾਯਕ । ਦੀਨ ਦਯਾਲ ਤੁਮ ਸਹਿਜ ਸੁਭਾਯਕ॥੧੪॥ਜਿਮ ਦੁਰਜੋਧਨ ਆਦਿਕ ਤਮਾਗੇ।ਸਦਨ ਬਿਦਰ ਕੇ ਬਸਿ ਅਨੁਰਾਗੇ।ਸੋ ਬਿਧਿ ਆਜ ਭਈ ਮਮ ਸਾਥ।ਸਭਿ ਕੋ ਤਜਿ ਮਮ ਘਰ ਬਸਿ ਨਾਥ! ॥੧੫॥ ਰੁਚਿਰ ਚਰਿੱਤ੍ਰ ਬਚਿੱਤ੍ਰ ਪਵਿੱਤ੍ਰ। ਕੋ ਕਹਿ ਸਕਹਿ ਆਪ ਕੇ ਚਿੱਤ੍ਰ[10]।ਗੁਰੁਪੂਯੰਕ ਪਰ ਪਹੁੰਚੇ ਜਬੈ।ਭੋਜਨ ਅਚਯੋ ਤ੍ਰਿਪਾ ਜੁਤਿਤਬੈ॥੧੬॥ ਪੁਨ ਦੰਪਤਿ ਬਿਜਨਾ[11] ਲੈ ਗਏ। ਪੌਨ ਪ੍ਰੀਤਿ ਸੋ ਹਾਂਕਤਿ ਭਏ। ਸੁੰਦਰ ਮ੍ਰਿਦੁਲ ਚਰਨਕੋ ਗਹਿਕੈ।ਚਾਂਪਤਿ ਚੌਂਪ ਚਾਰੁਕੋ ਚਹਿ ਕੈ॥੧੭॥ਜਿਸਜਿਸ ਸਿਖ ਕੋ ਸੁਧਿ ਤਬਿ ਹੋਈ। ਦਰਸ਼ਨ ਕੋ ਆਏ ਸਭਿ ਕੋਈ।ਧਰਿ ਧਰਿ ਭੇਟ ਬੰਦਨਾ ਠਾਨਹਿੰ। ਮਨੋ ਕਾਮਨਾ ਬਿਨੈ ਬਖਾਨਹਿੰ ॥ ੧੮ ॥ ਇਸੀ ਪ੍ਰਕਾਰ ਨਿਸਾ ਬਡ ਗਈ।ਸੁਖ ਸਿਹਜਾ ਪਰ ਨਿੰਦ੍ਰਾ ਲਈ।ਨਿਕਟ ਸਿੱਖਨ ਸਭਿਹੀ ਪਰਿ ਸੋਏ[12]।ਬਿਧੀ ਚੰਦ ਆਦਿਕ ਹੈਂ ਜੋਏ॥ ੧੯॥ ਜਾਮ ਜਾਮਨੀ[13]ਜਾਗੂਨ ਕੀਨਿ।ਸੌਚਾਚਾਰੁ ਸਗਲ ਕਰਿ ਲੀਨਿ।ਤਨ ਸ਼ਨਾਨ ਜਲ ਨਿਰਮਲ ਸਾਥ। ਇਕ ਚਿਤ ਬੈਠਿ ਰਹੇ ਗੁਰੁ ਨਾਥ॥੨੦॥ਪੁਨਹ ਪ੍ਰਕਾਸ਼ ਭਯੋ ਰਵਿ ਚਢਨੋ। ਸਭਿ ਸੰਗਤਿ ਸੁਨਿ ਸੁਨਿ ਮੁਦ ਬਢਨੋ।ਆਇ ਆਇ ਦਰਸ਼ਨ ਕੋ ਕਰਹਿੰ।

---

[1]ਆਟਾ ਕਣਕ ਦਾ। [2]ਪਵਿੱਤ੍ਰ ਧਰਤੀ ਤੇ (ਅ) ਬਹੁਤ [ਸੰਸ:, ਭੂਮਨ੍]। ਦਾਲ। [4]ਖੀਰ ਕਿੱਧੀ। [5]ਕਰਾਰੇ। [6]ਤਿਸਨੇ। [7]ਭੋਜਨਾਂ ਦੇ। [8]ਸੁੰਦਰ (ਚਰਿੱਤ੍ਰ)। [9]ਪੱਖਾ। [10]ਹੋ ਕੇ ਸੌਂ ਗਏ। [11]ਪਹਿਰ ਰਾਤ ਰਹਿੰਦੀ। *ਪਾ:—ਚਸ। †ਅਰਥਾਂ ਲਈ ਦੇਖੋ ਰਾਸ ੩ ਅੰਸੂ ੫੨ ਅੰਕ ੨੭ ਦੇ 'ਭੋਜਨ ਚਾਰ ਪ੍ਰਕਾਰ' ਪਦ ਦਾ ਪ੍ਰਯਾਯ।

ਬੰਦਹਿੰ ਚਰਨ ਉਪਾਇਨ ਧਰਹਿੰ ॥੨੧॥ ਤਬਹਿ ਅਰਥਮਲ ਚਲਿ ਕਰਿ ਆਯੋ। ਮਿਲਯੋ ਪ੍ਰੇਮ ਕਰਿ ਸੀਸ ਨਿਵਾਯੋ। ਜੇਠੋ ਪੁੱਤ੍ਰ ਮੋਹਰੀ ਕੇਰਾ। ਭਰਿ ਕਰਿ ਅੰਕ ਮਿਲੇ ਤਿਸ ਬੇਰਾ ॥੨੨॥ ਸਾਦਰ ਨਿਕਟਿ ਬਿਠਾਵਨਿ ਕਰਯੋ। ਪ੍ਰਿਥਕ ਸਭਿਨਿ ਤੇ ਹੁਇ ਹਿਤ ਧਰਯੋ। ਜਿਸ ਪ੍ਰਕਾਰ ਕੋ ਕਾਰਨ ਕਰਨਾ। ਨਿਕਟ ਅਰਥਮਲ ਕੇ ਸੋ ਬਰਨਾ ॥੨੩॥ 'ਹਮਰੇ ਤਨ ਕੋ ਹੈ ਅਬਿ ਅੰਤ। ਭਜਿਬੇ ਕੋ ਸਭਿ ਸੁਨੋ ਬ੍ਰਿਤੰਤ।ਮਹਾਂ ਬਿਰੋਧੀ ਹਮਰੇ ਜੇ ਹੈਂ।ਸਿਰ ਅਪਰਾਧ ਤਿਨਹੁ ਕੇ ਦੈ ਹੈਂ ॥੨੪॥ਅਪਰਾਧੀ ਜਬਿ ਹੋਹਿ ਬਿਸਾਲ। ਉਚਿਤ ਸਜਾਇ ਬਨਹਿ ਤਿਸ ਕਾਲਾ। ਸ਼੍ਰੀ ਹਰਿਗੋਬਿੰਦ ਚੰਦ ਬਿਲੰਦੈ।ਸੰਕਟ ਦੇਹਿੰਦੁਸ਼ਟ ਹਤਿ ਬ੍ਰਿੰਦੈ' ॥੨੫॥ਸੁਨਤਿ ਅਰਥਮਲ ਬੂਝਨ ਕਰੇ। 'ਕਹਹੁ ਮੋਹਿ ਕਿਮ ਤਨ ਪਰਹਰੇ[1]?'।ਸ਼੍ਰੀ ਅਰਜਨ ਸਭਿ ਗਾਥ ਬਖਾਨੀ।'ਚੰਦੂ ਦੂਤੀ ਕਰਤਿ ਮਹਾਨੀ ॥੨੬॥ਪ੍ਰਥਮ ਕਹਤਿ–ਇਹ ਚੋਰ ਲਗਾਵੈ।ਸ਼ਾਹੁ ਸਮਾਜ ਮਿਲਹਿ[2] ਚੁਰਵਾਵੈ–।ਪੁਨਹ ਸਜਾਦਾ ਇਕ ਚਲਿ ਆਯੋ। ਦੀਨ ਜਾਨਿ ਤਿਹ ਭੋਜਨ ਖਾਯੋ ॥ ੨੭ ॥ ਇਹ ਦੂਤੀ ਕੀਨਸਿ ਮਤਿਮੰਦ। ਸ਼ਾਹੁ ਸਿਖਾਇ ਰਿਸਾਇ ਬਿਲੰਦ।ਦੋਇ ਲਾਖ ਲਿਖਿ ਦੇਹ ਪਠਾਯੋ।ਅਹਿਦੀ ਲੈ ਹਮਰੇ ਢਿਗ ਆਯੋ ॥ ੨੮॥ਯਾਂਤੇ ਮਹਾਂ ਦੁਸ਼ਟ ਹੈ ਏਹੀ।ਦੋਸ਼ ਭਜਨਿ ਤਨ* ਸਿਰ ਇਸਿ ਦੇਹੀਂ। ਕਾਨ੍ਹ ਕੋ ਹੈ ਸ੍ਰਾਪ ਹਮਾਰੇ†।–ਤਨੁ ਤਯਾਗਹੁ ਰਿਪੁ ਘਰਨਿ ਮਝਾਰੇ– ॥੨੯॥ ਪੁਨ ਹਮਰੇ ਨਾਨੇ ਬਚ ਕਹਯੋ।ਮਾਤਾ ਨੇ ਜਬਿਹੀ ਬਰ ਲਹਯੋ।–ਗੁਰਤਾ ਰਹੈ ਹਮਾਰੇਘਰ ਮੈਂ।ਅਬਿਨਹਿੰ ਜਾਵਹਿ ਬੰਸ ਅਪਰ ਮੈਂ ॥੩੦॥–ਸਲਿਤਾ ਜਲ ਚਲਤਾ ਤੁਮ ਰੋਕਯੋ। ਹੁਇ ਹੈ ਸੰਕਟ ਏਵ ਬਿਲੋਕਯੋ–। ਸੋ ਅਬਿ ਫੁਰਾਹ ਕਰਹਿੰ ਹਮ ਸਾਚੇ।ਸਮੈ ਨਿਕਟ ਤੇ ਤਨੁ ਨਹਿੰ ਬਾਚੇ[3] ॥੩੧॥ਸੋ ਸਭਿ ਕਾਰਨ ਆਇ ਮਿਲੇ ਹੈਂ। ਅਬਿ ਤਨੁ ਤਯਾਗਨਿ ਲਖਯੋ ਭਲੇ ਹੈ'। ਸੁਨਤਿ ਅਰਥ ਮਲ ਸ਼ੋਕ ਬਿਸਾਲਾ। ਰੁਚਿਰ ਬਿਲੋਚਨ ਤੇ ਜਲ ਛਾਲਾ ॥੩੨॥ 'ਹੇ ਪ੍ਰਭੂ ਤੁਮ ਅਲੇਪ ਸਭਿ ਸਮੋ।ਦਰਸ ਲਾਭ ਸੁਖ ਜੋ ਬਡ ਹਮੋ।ਸਿਖ ਸੰਗਤਿ ਸਭਿ ਰਹੈਂ ਬਿਸੂਰਤਿ।ਕਰਤਿ ਪ੍ਰੇਮ ਹੇਰਤਿ ਤੁਮ ਮੂਰਤਿ ॥੩੩॥ ਕਰਹੁ ਅਨੇਕਨਿ ਕੌ ਕੱਲਯਾਨ। ਪਰਉਪਕਾਰੀ ਸਦਾ ਮਹਾਨ। ਤੁਰਕ ਯੁਕਤ ਚੰਦੂ ਦੁਖ

---

[1]ਤਿਆਗਣਾ ਹੈ। [2]ਸ਼ਾਹ ਦੀ ਸਮੱਗ੍ਰੀ ਮਿਲਕੇ (ਚੋਰਾਂ ਨਾਲ)। [3]ਨਹੀਂ ਬਚੇਗਾ।

*ਪੰਚਮ ਸ਼ਤਿਗੁਰਾਂ ਦੇ ਸਾਕੇ ਲਈ ਦੇਖੋ ਇਸੇ ਰਾਸ ਦੇ ਅੰਸੂ ੩੭ ਅੰਕ ੪੮ ਦੀ ਹੇਠਲੀ ਟੂਕ। †ਦੇਖੋ ਇਸੇ ਰਾਸ ਦੇ ਅੰਸੂ ੩੦, ਅੰਕ ੪ ਦੀ ਹੇਠਲੀ ਟੂਕ।

ਪਾਵੈ। ਹਰਖ ਧਰਤਿ ਉਰ ਬਿਖ ਕੋ ਖਾਵੈ[1] ॥ ੩੪ ॥ ਜਬਿ ਘਟ ਅੰਤਰ ਪਹੁੰਚਹਿ ਜਾਈ। ਸੋਖਹਿ ਅੰਗ[2] ਪ੍ਰਾਨ ਬਿਨਸਾਈ। ਤੈਸੇ ਅਬਿ ਇਹ ਨਾਂਹਿ ਨ ਜਾਨਹਿ। ਸੰਗ ਨਿਰਵੈਰੁ ਵੈਰ ਜੋ ਠਾਨਹਿ ॥ ੩੫ ॥ ਆਪਦ ਪਰਹਿ ਇਨਹੁ ਪਰਿ ਜਬੈ। ਇਸ ਫਲ ਕੋ ਪਾਵਹਿੰਗੇ ਤਬੈ। ਜੋ ਕਰਤੇ ਨੇ ਕਾਰਨ ਕਰਨੇ। ਸੋ ਸਭਿ ਤੇ ਕਾਰਜ ਹੈਂ ਸਰਨੇ[3] ॥੩੬॥ ਅਬਚਲ ਨੀਵ ਰਖੀ ਗੁਰੁ ਨਾਨਕ।ਪਚਿ ਹੈਂ ਨਿੰਦਕ ਦੁਸ਼ਟ ਅਚਾਨਕ[4]। ਬਹੁਰ ਅਰਥ-ਮਲ ਜੋਰੈ ਹਾਥ।'ਸੁਨੋ ਬਿਨੈ ਸ਼੍ਰੀ ਅਰਜਨ ਨਾਥ!॥੩੭॥ਮਮ ਕਾਂਧਾਂ ਹੈ ਆਪ ਅਗਾਰੀ। ਭਜਿ ਕਰਿ ਦਿਉ ਜਰ ਤੁਰਕ ਉਖਾਰੀ। ਤੁਮ ਬਿਨ ਜਗ ਮੈਂ ਰਹਨਿ ਨ ਭਾਵੈ।ਅਬਿ ਪਰਲੋਕ ਚਲਨਿ ਬਨਿ ਆਵੈ॥੩੮॥ਦਿਹੁ ਆਗਜ਼ਾ ਮੈਂ ਕਰੌਂ ਚਲਾਨਾ। ਆਪ ਰਖਹੁ ਤਨ, ਕਾਲ ਮਹਾਨ[5]।ਸ਼੍ਰੀ ਅਰਜਨ ਸੁਨਿ ਕਰਿ ਬਚ ਪ੍ਰੇਮਾ ਕਹਯੋ 'ਰਹਹੁ ਤੁਮ ਤਨ ਯੁਤ ਛੇਮ[6]॥੩੯॥ਰਹੀ ਆਰਬਲ ਬਾਸੁਰ ਚਾਲੀ।ਤਬਿ ਤੁਮ ਕਾਯਾਂ ਤਜੋ ਸੁਖਾਲੀ।ਮਿਲਹੁ ਆਨਿ ਪਰਲੋਕ ਸੁ ਮੋਹੀ।ਨਹਿੰ ਬਿਯੋਗ ਬਹੁ ਦਿਨ ਕੋ ਹੋਹੀ' ॥੪੦॥ ਇਮ ਦੈ ਧੀਰਜ ਰਾਖਨੋ ਪਾਸੀ।ਅਨਿਕ ਰੀਤਿ ਕੀ ਕਥਾ ਪ੍ਰਕਾਸ਼ੀ।ਲੰਗਰ ਲਗਨੋ ਹੋਨਿ ਗੁਰੁ ਕੇਰਾ। ਅਰਪਹਿ ਸੰਗਤਿ ਆਨਿ ਘਨੇਰਾ॥੪੧॥ ਆਵਹਿੰ ਸਿੱਖ ਟੋਲਿ ਕਰਿ ਘਨੇ। ਪੂਜਿ ਪੂਜਿ ਗਮਨਹਿੰ ਸੁਖ ਸਨੇ।ਸ਼੍ਰੀ ਅਰਜਨ ਕੋ ਪੁਰਿ ਆਗਵਨੂੰ[7]।ਪਸਰੀ ਸੁਧਿ ਲਘੁ ਦੀਰਘ ਭਵਨੂੰ ॥ ੪੨ ॥ ਸ਼ਰਧਾ ਸਹਤ ਭਾਉ ਕੋ ਧਰਿ ਧਰਿ। ਜਾਂਹਿ ਸੰਗਤਾਂ ਆਨੰਦ ਕਰਿ ਕਰਿ । ਸੁਜਸੁ ਉਚਾਰਤਿ ਨਰ ਤ੍ਰਿਯ ਘਰਿ ਘਰਿ । ਉਪਦੇਸ਼ਤਿ 'ਨਿਤ ਸਿਮਰਹੁ ਹਰਿ ਹਰਿ' ॥ ੪੩ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਅਰਥ ਮਲ ਮਿਲਨਿ' ਪ੍ਰਸੰਗ ਬਰਨਨੰ ਨਾਮ ਦੋਇ ਤ੍ਰਿੰਸਤੀ ਅੰਸੂ ॥ ੩੨ ॥

੩੩. [ਜਹਾਂਗੀਰ, ਚੰਦੂ ਦੇ ਘਰ ਪੁਜੇ]।

ਦੋਹਰਾ ॥ ਸਿਖ ਸੰਗਤਿ ਲਵਪੁਰੀ ਕੇ ਸਕਲ ਦਰਸ ਕੋ ਆਇ। ਵਹਿਰ ਦੂਰ ਕੇ ਸੁਨਤਿ ਇਤ ਆਨਿ ਭਏ ਸਮੁਦਾਇ ॥੧॥ ਸ੍ਰੈਯਾਛੰਦ॥ ਆਨਿ ਉਪਾਇਨ ਅਰਪਹਿੰ ਦਰਸਹਿੰ,ਬਡੇ ਭਾਗ ਸੁਨਿ ਸੁਨਿ ਉਪਦੇਸ਼।ਸੱਤਿਨਾਮ ਕੀ ਉਰ ਲਿਵ ਲਾਗਹਿ ਜਨਮ ਜਨਮ ਕੇ ਕਟਹਿੰ ਕਲੇਸ਼। ਸੁਖ ਅਤੋਲ ਕੋ ਪਾਇ ਨ ਡੋਲਹਿੰ ਅੰਤਰ ਮਨ ਕੇ ਥਿਰਹਿੰ ਵਿਸ਼ੇਸ਼। ਧੰਨ ਧੰਨ ਸ਼੍ਰੀ ਅਰਜਨ

---

[1]ਰਿਦੇ ਵਿਚ ਖ਼ੁਸ਼ੀ ਨੂੰ ਧਾਰਕੇ ਵਿਹੁ ਨੂੰ ਖਾ ਰਿਹਾਹੈ। [2]ਅੰਗਾਂ ਨੂੰ ਸੁਕਾ ਦੇਵੇਗੀ (ਵਿਹੁ)।[3]ਸੋ(ਸਾਰੇ) ਕਾਰਜ ਸਭਨਾਂ ਤੋਂ ਹੋਣੇ ਹਨ। [4]ਬਹੁਤ ਸਮਾਂ। [5]ਸੁਖ ਨਾਲ। [6]ਲਾਹੌਰ ਵਿਚ ਆਉਣਾ।

ਸਤਿਗੁਰ ਪ੍ਰਭੁ ਅਵਤਾਰ ਭਗਤਿ ਕੋ ਬੇਸ॥੨॥ਸਿੱਖਨਿ ਕੋ ਸਮੁਦਾਇ ਭਯੋ ਬਹੁ ਸਤਿ ਸੰਗਤਿ ਮਿਲਿ ਕਰਹਿੰ ਅਨੰਦ। ਇਕ ਆਵਤਿ ਇਕ ਜਾਤਿ ਚਲੇ ਨਰ ਏਕ ਨਿਕਟ ਰਹਿ ਕੁਮਤਿ ਨਿਕੰਦ[1]।ਗਾਇੰਰਬਾਬੀ ਬਡੀ ਰਾਤਿ ਤੇ ਸੁਨਹਿੰ ਸਿੱਖਨ ਉਰਪ੍ਰੇਮਬਿਲੰਦਬਾਨੀ ਪਠਹਿੰਕੰਠ ਕੋ ਧਾਰਹਿੰ ਸੱਤਿ-ਨਾਮ ਜਸੁ ਉੱਜਲ ਚੰਦ॥ ੩ ॥ ਇਕ ਦਿਨ ਸਤਿਗੁਰੁ ਚਢਿ ਕਰਿ ਖਾਸੇ ਵਹਿਰ ਚਲੇ ਰਾਵੀ ਕੇ ਤੀਰ। ਨਿੰਦਕ ਚੰਦੂ ਮਿਲਨੋ ਅਗਾਰੀ ਦੇਖੀ ਸੰਗ ਨਰਨਿਗਨਭੀਰ।ਬੂਝਨਿਕਰਨੋ[2]ਕੌਨ ਇਹਗਮਨਤਿ?ਕਾਮਦਾਰਉਮਰਾਵ ਅਮੀਰ[3]?।ਮਾਨਵ ਸੰਗ ਅਨੇਕ ਚਲਤਿਹੈਂ ਆਗੇ ਪਾਛੇ ਬਹੁਤ ਬਿਹੀਰ॥੪॥ ਪਾਤਿਸ਼ਾਹੁਕੋ ਹੋਇ ਸਮੀਪੀ ਕੈ ਚਾਕਰ ਹੁਇ ਅਲਪ ਬਿਸਾਲ।ਸੋਮੁਝ ਨਮੋ ਕਰਤਿ ਮਿਲਿ ਗਮਨਤਿ ਮਾਨਹਿ ਆਨਿ ਉਲੰਘ ਤਤਕਾਲ[4]। ਸੁਨਿ ਦੌਰਨੋ ਇਕ ਨਰ ਸਿਖ ਬੂਝੇ[5]ਕੋ ਇਹਜਾਤਿ ਬਿੰਦ ਨਰ ਨਾਲਿ[6]।ਥਿਰਹੁਇ ਕਰਨੋ ਬਤਾਵਨਿ ਤਿਸ ਨੇ 'ਸ਼੍ਰੀ ਅਰਜਨ ਸਤਿਗੁਰੂ ਕ੍ਰਿਪਾਲ'॥੫॥ ਆਨਿ ਬਤਾਯਹੁ ਚੰਦੂ ਕੋ ਤਿਨ ਸੁਨਤਿ ਜਰਨੋ ਮਨ ਮਹਿੰ ਦੁਖਪਾਇ।–ਮਮ ਰਿਪੁ ਫਿਰਹਿ ਦਿਖਾਇ ਪ੍ਰਤਾਪੁ ਬਹੁਤੇ ਮਾਨਵ ਸੰਗ ਲਗਾਇ। ਮੈਂ ਨਿਤ ਚਿੰਤਾ ਕੇ ਬਸਿ ਦੁਰਬਲ ਇਹ ਨਚਿੰਤ ਬਿਚਰਤਿ ਹਰਖਾਇ। ਧਿਕ ਜੀਵਨ ਮਮ ਬੁੱਧਿ ਬਲ ਕੋ ਧਿਕ,ਸਰੇ ਨ ਕੁਛ ਬਹੁ ਕਰੇ ਉਪਾਇ–॥੬॥ਤੁਰਤ ਤੋਰ ਅਸਵਾਰੀ ਗਮਨਨੋ–ਆਜ ਕਹੋਂ ਸੁਧਿ ਸ਼ਾਹੁ ਕੇ ਤੀਰ–। ਉਤਰਨੋ ਕਰਤਿ ਸਲਾਮ ਗਯੋ ਢਿਗ ਰਿਸਿ ਤੇ ਧਰਹਿ ਨ ਕਿਮ ਉਰ ਧੀਰ। ਕਹਿ ਪ੍ਰਸੰਗ ਕੁਛ ਹਜ਼ਰਤ ਕੋ ਤਬਿ ਨਿਜ ਦਿਸ਼ਿ ਰੁਖ ਫੇਰਨੋ ਨਹਿੰ ਭੀਰ[7]। ਕਰ ਜੋਰੇ ਉਚਰਤਿ ਦੁਰਮਤਿ ਕੋ'ਅਬਿ ਆਯਹੁ ਪੁਰਿ ਸਿੱਖਨਿ ਪੀਰ॥੭॥ਤੁਮ ਢਿਗ ਆਵਨਿਕਰਨੋ ਨ ਅਬਕਿਸੀ ਹਿੰਦੁਨਿ ਤੇ ਪੁਜਵਾਵਤਿ ਪਾਂਇ।ਨਿਤਪ੍ਰਤਿਧਨ ਅਨਗਿਨਤ ਆਮਦਨ ਧਨੀ ਭਯੋ ਉਰ ਗਰਬ ਵਧਾਇ। ਦੋਇ ਲਾਖ ਕੋ ਦੰਡ ਲਖਹਿ ਕਮ,ਤਤਛਿਨ ਲੈ ਦੈ ਹੌਂ ਇਸ ਥਾਂਇ।ਆਪ ਸਪਾਰਸ਼ ਕਹੋ ਨ ਸੁਨੀਯਹਿ[8] ਤੌ ਤਸਕਰ ਰਖਹਿ ਨ ਛਰਪਾਇ॥੮॥ਸੁਖੀ ਬਸਹਿ ਗੋ ਦੇਸ਼

---

[1]ਖੋਟੀ ਮੱਤ ਨੂੰ ਕੱਟਣ ਲਈ। [2]ਸ਼ਾਹੂਕਾਰ ਹੈ (ਯਾ ਕੋਈ) ਅਮੀਰਾਂ ਦਾ ਅਮੀਰ ਹੈ ? [3]ਹੋਰਨਾਂ ਨੂੰ ਉਲੰਘ ਛੇਤੀ ਹੀ (ਮੇਰੀ) ਆਨ ਮੰਨਦਾ। [4](ਚੰਦੂ ਦਾ) ਇਕ ਪੁਰਸ਼ ਸਿਖ (ਕੋਲੋਂ) ਪੁਛਦਾ ਹੈ। [5](ਪਾਤਸ਼ਾਹ ਪਾਸ) ਕੋਈ ਭੀੜ ਨਹੀਂ ਸੀ। [6]ਸਫਾਰਸ਼ ਨਾ ਕਹੋ ਤੇ ਨਾ ਸੁਣੇ।

ਬਹੁਰ ਸਭਿ ਕਰਹੁ ਬੁਲਾਵਨਿ ਤੌ ਚਲਿ ਆਇਨਤੁ ਸਿੱਖਨਿ ਤੇ ਲੈਕਰਿ ਧਨ ਕੋ ਅਪਨੀ ਪੁਰੀ ਪ੍ਰਵੇਸ਼ਹਿ ਜਾਇ। ਨ੍ਰਿਭੈ ਹੋਇ ਤੁਮ ਤੇ ਬਹੁ ਰਾਖਨੋ ਸ਼ਹਜ਼ਾਦਾ ਦੇਸ਼ ਜੁ ਨਿਕਸਾਇ। ਪਾਇ ਤਿਦਾਰਕ ਤੌ ਚਿਤ ਸਮੁਝਹਿ ਸ਼ਾਹੁ ਅਵੱਗਨਾ[1] ਇਮ ਦੁਖਦਾਇ[2]॥੯॥ਇਕਦੁਇ ਅਪਰਸ਼ਾਹ ਕੇਨਿਕਟੀ ਧਨ ਦੇ ਕੀਨੇ ਅਪਨ ਸਹਾਇ। ਸੋ ਉਮਰਾਵ ਕਹਨਿ ਭਬਿ ਲਾਗੇ 'ਚੰਦੂ ਸ਼ਾਹ[2]! ਸੁਮਤਿ ਅਧਿਕਾਇ। ਦੇਸ਼ ਦੁਖੀ ਦਿਖਿ ਦੇਖ ਲਖੈ[3]ਉਰ,ਬਾਰਬਾਰ ਸੋ ਅਰਜ਼ ਕਰਾਇ। ਆਪ ਹਦੂਰਿ ਹਕਾਰ ਨਿਹਾਰਹੁ ਕਹਹੁ ਨ ਕੁਛ ਮਗ ਪੂਛਹੁ ਖੁਦਾਇ[4] ॥੧੦॥ ਦੰਡ ਦਿਵਾਨ ਸੁ ਲੇਹਿ ਨਿਬੇਰਹਿ ਆਪ ਦੋਸ਼ ਤੇ ਸੰਕਤਿ ਜੇਯ[5]।ਸੁਨਿਤਿਸ[6] ਬਾਕਬਿਸਰਜਨ ਕਰੀਐ ਤੁਮਹੁ ਨ ਲੇਪ ਲਗੈ ਬਿਧਿ ਏਯ[7]। ਚੰਦੂ ਅਰੁ ਉਮਰਾਵਨਿ[7] ਰੁਖ ਲਖਿ ਸ਼ਾਹੁ ਰਿਦੇ ਭੀ ਚਾਹ ਕਰੇਯਾ–ਦਰਸ਼ਨ ਕਰੌਂ ਉਚਾਰਨਿ ਸੁਨਿ ਹੌਂ ਨਿੰਦਾ ਸਿਵਭੀਬਹੁ ਜਿਸ ਕੇਯ–॥੧੧॥ ਨਿਕਟ ਵਜ਼ੀਰਖਾਂਨ ਕੋ ਦੇਖਨੋ ਕਹਨੋ ਭਾਂਹਿ ਕੋ 'ਸਤਿਗੁਰ ਆਨਿ'। ਸੁਨਿ ਆਇਸੁ ਕੋ ਤਤਛਿਨ ਗਮਨਨੋ ਜਿਸ ਥਲ ਸ਼੍ਰੀ ਅਰਜਨ ਭਗਵਾਨ।ਧਰਿ ਅਕੋਰ ਕੋ ਕਰੇ ਨਿਹੋਰਨਿ ਹਾਥਜੋਰਿ ਜੁਗ ਬੰਦਨ ਠਾਨਿ। 'ਧੰਨਸ ਧੰਨਸ ਤੁਮ ਗਿਰਾ ਧੰਨਸਹੈ ਜਿਹ ਸੁਨਿ ਦੁਖ ਤੇ ਉਬਰੇ ਪ੍ਰਾਨਿ॥੧੨॥ ਭਯੋ ਜਲੋਧਰ[8]ਅਰੁ ਬਹੁ ਪੀਰਾ ਨਿਸ ਬਾਸੁਰ ਬਯਾਕੁਲਤਾ ਪਾਇ। ਹਾਇ ਹਾਇ ਕਰਿ ਪਰਨੋ ਪੁਕਾਰਤਿ ਕਿਸ ਹਕੀਮ ਤੇ ਸ਼ਾਂਤਿ ਨ ਆਇ। ਪਾਠ ਸੁਖਮਨੀ ਤੇ ਸੁਨਿ ਸੁਖ ਭਾ ਬਯਾਧਿ ਗਈ ਤਤਕਾਲ ਨਸਾਇ।ਚੰਦੂ ਚਾਰੀ[9] ਕਰਤਿ ਆਪ ਕੀ ਬਹੁ ਦਿਨ ਬੀਤੇ ਕਰਤਿ ਉਪਾਇ ॥ ੧੩ ॥ ਬਾਰਿ ਬਾਰਿ ਸੁਨਿ ਸ਼ਾਹੁ ਬਿਚਲਗਾ[10]ਪੁਨ ਉਮਰਾਵ ਸਹਾਇ ਦਿਵਾਨ[11]।ਚਹੈਕਹਾਵਤਿ ਭਰਮ ਉਪਾਵਤਿ ਏਵ ਸੁਨਾਵਤਿ ਦੁਸ਼ਟਮਹਾਨ[12]।ਹਜ਼ਰਤਤਉ ਬਡਾਈ ਰਾਖਤਿ ਸ਼੍ਰੀ ਨਾਨਕ ਗਾਦੀ ਪਰ ਜਾਨਿ। ਕਰੇ ਹਕਾਰਨਿ ਦਰਸ਼ਨ ਕਾਰਨ ਬਾਕ ਸੁਨਨਿ ਕੀ ਚਿਤ ਰੁਚਿ ਠਾਨਿ॥੧੪॥ ਪਠਨੋ ਆਪ ਢਿਗ, ਮੈਂ ਚਲਿ ਆਯਹੁ ਦਿਹੁ ਦਰਸ਼ਨ ਕੋ ਬਿਰਦ ਕ੍ਰਿਪਾਲ'। ਸੁਨਿ ਸ਼੍ਰੀ ਅਰਜਨ ਬਾਕ

---

[1]ਸ਼ਾਹ ਦਾ ਨਿਰਾਦਰ। [2](ਹੇ) ਸ਼ਾਹ (ਇਹ) ਚੰਦੂ। [3]ਜਾਣਦਾ ਹੈ। [4]ਖੁਦਾਇ ਦਾ। [5]ਜੋ ਸੰਗਦੇ ਹੋ। [6]ਤਿਸ (ਗੁਰੂ ਜੀ ਦੇ)। [7]ਅਮੀਰਾਂ ਦਾ। [8]ਇਕ ਰੋਗ ਦਾ ਨਾਮ। [9]ਚੁਗਲੀ। [10]ਸੁਰਤ ਭੁੱਲ ਗਈ। [11]ਮਦਦਗਾਰ ਹਨ ਦਿਵਾਨ ਦੇ। [12]ਜੋ (ਚੰਦੂ) ਆਦਿ ਚਾਹੁੰਦੇ ਹਨ ਭਰਮ ਪੈਦਾ ਕਰਕੇ (ਸ਼ਾਹ ਪਾਸੋਂ) ਕਹਾਂਵਦੇ ਹਨ।

ਬਖਾਨੇ 'ਹਮ ਇਸ ਹਿਤ ਆਏ ਮਗ ਚਾਲਿ। ਕਰਤਿ ਪ੍ਰਤੀਖਨ ਸਮਾ ਸੁ ਪਹੁਚਨੋ' ਇਮ ਕਹਿ ਭਏ ਤਯਾਰ ਤਿਸ ਨਾਲਿ। ਚਢਿ ਖਾਸੇ ਪਰ ਗਮਨੇ ਸਤਿਗੁਰੁ ਪੰਚ ਸਿੱਖ ਲੇ ਸੰਗ ਬਿਸਾਲ ॥ ੧੫ ॥ ਕਰਹਿੰ ਹਜ਼ਾਰਹੁ ਬੰਦਨ ਮਗ ਮਹਿੰ ਖਰੇ ਹੋਹਿੰ ਪਿਖਿ ਹਿਤ ਸਨਮਾਨ। 'ਧੰਨ ਧੰਨ ਗੁਰੁ' ਸੁਜਸੁ ਉਚਾਰਹਿੰ ਸੁਨਤਿ ਚਲਤਿ ਜਸੁ ਕੋ ਨਿਜ ਕਾਨ। ਸੁਧਿ ਵਜ਼ੀਰਖਾਂ ਕਰੀ ਅਗਾਰੀ 'ਪਹੁੰਚੇ ਆਇ ਗੁਰੂ ਭਗਵਾਨ'। ਉਚਾਸਨ[1] ਕਹਿ ਕੈ ਭਸਵਾਧੋ ਚੰਦੂ ਦੁਖਨੋ ਦੇਖਿ ਸਨਮਾਨ॥੧੬॥ ਇਤਨੇ ਮਹਿੰ ਗੁਰੁ ਦਰਸ਼ਨ ਦੀਨਸਿ ਸਾਦਰ ਕਹਿ ਕਰਿ ਤਹਾਂ ਬਿਠਾਇ।ਸ਼ਾਹੁ ਨਮਨੋ ਗੁਰੁ ਕੁਸ਼ਲ ਪ੍ਰਸ਼ਨ ਕਰਿ ਹੇਰਿ ਹੇਰਿ ਸਭਿ ਸੀਸ ਨਿਵਾਇ। ਪੁਨ ਹਜ਼ਰਤਿ ਨੇ ਬੂਝਨਿ ਕੀਨਿ 'ਹਿੰਦੂ ਤੁਰਕ ਜਿ ਬਾਦ ਬਧਾਇ'। ਨਿਜ ਨਿਜ ਕੋ ਮਾਨਹਿੰ–ਹਮ ਦੀਰਘ–ਕਹੈਂ ਭਿਸਤਿ ਇਕ ਦੋਜਕ ਜਾਇ॥੧੭॥ਦੋਨਹੁ ਮਹਿੰ ਕੋ ਸਾਹਿਬ ਜਾਨਹਿ ਕਿਸ ਪਰ ਕਰੁਨਾ ਕਰੈ ਖ਼ੁਦਾਇ। ਕੌਨ ਸਾਚੁ ਕਹਿ? ਕੂਰ ਕਹੈ ਕੌ? ਇਹ ਸੰਸੈ ਮੇਰੇ ਮਨ ਆਇ। ਉੱਤਰ ਦੇਹੁ ਪੀਰ ਤੁਮ ਦੀਰਘ ਜਿਸਤੇ ਮਮ ਖ਼ਾਤਰ[2] ਹੁਇ ਜਾਇ'। ਸੁਨਿ ਹਜ਼ਰਤ ਤੇ ਸਤਿਗੁਰੁ ਅਰਜਨ ਕਹਿ ਜਬਾਬ ਕੋ ਸ਼ਬਦ ਸੁਨਾਇ ॥ ੧੮ ॥ ਸ਼੍ਰੀ ਮੁਖਵਾਕ ॥ ਰਾਮਕਲੀ ਮਹਲਾ ੫ ॥

ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥ ੧ ॥ ਕਾਰਣ ਕਰਣ ਕਰੀਮ ॥ ਕਿਰਪਾ ਧਾਰਿ ਰਹੀਮ ॥ ੧ ॥ ਰਹਾਉ ॥ ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥ ੨ ॥ ਕੋਈ ਪੜੈ ਵੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥ ੩ ॥ ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥ ਕੋਈ ਬਾਛੈ ਭਿਸਤੁ ਕੋਈ ਸੁਰਗਿੰਦ ॥੪॥ ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥ ੫ ॥ ੯ ॥

ਦੋਹਰਾ ॥ 'ਸ਼੍ਰੀ ਪਰਮੇਸ਼ੁਰ ਏਕ ਹੈ ਝਗਰਤਿ ਦੋਇ ਬਤਾਇ[3]। ਸੁਨਹੁ ਸ਼ਾਹੁ ਨਿਸ਼ਚੈ ਕਰਹੁ ਏਕੋ ਰਾਮ ਖੁਦਾਇ॥੧੯॥ਅਰਥ ਕ੍ਰਿਪਾਲ ਰਹੀਮ ਕੋ ਏਕੋ ਜਾਨਨੋ ਜਾਇ।ਪੱਖ ਬਾਦ[4]ਕਰਿ ਪਰਸਪਰ ਝੂਠੇ ਦੋਇ ਬਨਾਇ॥੨੦॥ਹਮਰੋ ਮਤ ਹੈ ਅਪਰ ਬਿਧਿ ਮਿਲਨੋ ਦੋਨਹੂੰ ਸਾਥਿ। ਅਰੁ ਦੋਨੋ ਤੇ ਪ੍ਰਿਥਕ ਭੀ ਨਹੀਂ ਬਾਦ ਕੀ ਗਾਥ ॥੨੧॥ ਹੁਕਮ ਜਾਨਿ ਸਾਹਿਬ ਪ੍ਰਭੂ ਦੁਖ ਸੁਖ ਜਿਮ

[1] ਉੱਚਾ ਆਸਨ । [2] ਝਗੜਾ ਵਧਾਂਵਦੇ ਹਨ । [3] ਦਿਲੀ ਤਸੱਲੀ । [4] ਝਗੜਦੇ ਹਨ ਦੇ ਕਹਿਕੇ । [5] ਅਜ਼ਹਬੀ ਖਿੱਚੋ ਖਿਚੀ।

ਬਨਿ ਆਇਹਰਖਤਿ ਰਹਹਿੰ ਸਦੀਵ ਹਿਯ[1]ਦੋਸ਼ ਨਹੀਂ ਅਰਪਾਇ॥੨੨॥ ਸੱਤਿਨਾਮ ਕੋ ਸਿਮਰਨੋ ਤਜਾਗਨਿ ਤਨ ਅੱਭਜਾਸ[2]।ਤੀਨਹੁ ਤੇ ਪ੍ਰਭੁ ਕੋ ਮਿਲਹਿ ਹੁਇ ਬ੍ਰਹਮ ਗਜਾਨ ਪ੍ਰਕਾਸ਼॥੨੩॥ਹਿੰਦੂ ਹੁਇ ਕੈ ਤੁਰਕ ਹੁਇ ਤੀਨਹੁ ਜਿਨਹੁ ਕਮਾਇਪਾਰਿ ਪਰੇ ਭਵਸਿੰਧੁ ਤੇ ਜਨਮ ਕਲੇਸ਼ ਮਿਟਾਇ ॥੨੪॥ ਤੀਨਹੁ ਕੋ ਬਿਸਤਾਰ ਕਰਿ[3] ਕਹੌਂ ਜਿ ਅਰਥ ਬਿਸਾਲ। ਅਧਿਕ ਹੋਇ,ਕਹਿੰ ਤਕ ਸੁਨਹੁ[4],ਛੂਟਹਿੰ ਬੰਧਨ ਜਾਲ ॥ ੨੫ ॥ ਸੁਮਤਿਵੰਤ ਥੋਰੇ ਕਹੇ ਸਮੁਝਹਿ ਬਾਤਿ ਬਿਸਾਲ । ਜਿਨ ਕੋ ਲਗੀ ਖੁਦਾਇ ਲਿਵ ਸੋਈ ਅਕਲ ਕਮਾਲ[5] ॥੨੬॥ ਇਮ ਸਤਿਗੁਰੁ ਕੇ ਕਹਤਿ ਬਚ ਰਵਿ ਪਸ਼ਚਮ ਅਸਤਾਇ[6]।ਸੰਧਜਾ ਲਖਿ ਕਰਿ ਸ਼ਾਹੁ ਤਬਿ ਕਰੇ ਬਿਸਰਜਨ ਗਾਇ[7]॥੨੭॥ ਉਠੇ ਗੁਰੂ ਨਿਕਸੇ ਵਹਿਰ ਚੰਦੂ ਅਵਸਰ ਪਾਇ । "ਮੈਂ ਲੈ ਜਾਵੋਂ ਨਿਜ ਸਦਨ ਰਾਖੋਂ ਸੇਵ ਕਰਾਇ॥੨੮॥ ਸਮੁਝਾਵੋਂ ਸਭਿ ਬਾਰਤਾ ਤੁਮਰੀ ਦਿਸ਼ਿ ਤੇ ਹੋਇ ।ਲਿਉਂ ਦੁਇ ਲਾਖ ਸੁਖੇਨ ਹੀ ਰਖਹਿ ਨ ਤਸਕਰ ਕੋਇ॥੨੯॥ ਬਿਨਾ ਦੰਡ ਤੇ ਹਟਹਿ ਨਹਿ ਦੋਸ਼ ਨ ਹੋਇ ਅਰਾਮ।ਕਰੋ ਨਜਾਵ ਈਮਾਨ[8] ਤੁਮ ਸੁਜਸੁ ਜਗਤ ਅਭਿਰਾਮ ॥੩੦॥ ਸ਼ਹਜ਼ਾਦਾ ਰਾਖਨੋ ਨਿਕਟ ਪਾਇ ਤਿਦਾਰਕ[9]ਸੋਇਨਹਿ ਬਿਜਾਇ[10] ਬਹੁਰੋ ਕਰਹਿ ਉਰ ਦੀਰਘ ਡਰ ਹੋਇ ॥੩੧॥ਤੁਮ ਕੋ ਦੋਸ਼ ਨ ਹੋਇ ਕੁਛ ਮੈਂ ਲੇਵੋਂ ਦੁਇ ਲਾਖ*। ਕਰੋਂ ਖਜ਼ਾਨੇ ਦਾਖਲੀ ਤੀਨ ਚਾਰ ਦਿਨ ਰਾਖਿ॥੩੨॥ਅਬਿ ਨ ਬਨੈ ਕਸ਼ਮੀਰ ਕੋ ਰਾਵਰਿ ਕਰਨਿ ਪਧਾਨ । ਮਰਜ਼ੀ ਉਰ ਦਿੱਲੀ ਚਲਹੁ ਮਾਨਿ ਬਿਨੋਦ[11] ਮਹਾਨ ॥੩੩॥ ਆਪ ਕਰਹੁ ਅਬਿ ਕੂਚ ਕੋ ਪਾਛੇ ਲੇ ਧਨ ਸੋਇ । ਕਰਹਿ ਸਪਾਰਸ਼

[1]ਹਿਰਦੇ ਵਿਚ। [2]ਭਾਵ ਏਹ ਅਧਿਆਸ ਦਾ ਤਿਆਗਨਾ । [3]ਖੋਲ੍ਹਕੇ । [4]ਬਹੁਤ ਹੋ ਜਾਏਗਾ ਕਿਥੋਂ ਤਕ ਸੁਣੋਗੇ। [5]ਪੂਰਨ ਅਕਲ ਵਾਲੇ ਹਨ। [6]ਡੁੱਬ ਗਿਆ । [7]ਕਹਿਕੇ । [8]ਧਰਮ ਦਾ ਨਿਆਉਂ । [9]ਦੰਡ ਪਾਵੇ ਉਸ ਗੱਲ ਦਾ । [10]ਅਯੋਗ । [11]ਅਨੰਦ ਮਾਣੋ ।

*ਏ ਲੱਖ ਚੇਟੀ ਲੈਣ ਬਾਬਤ ਦਬਿਸਤਾਨ ਮਜ਼ਾਹਬ ਵਿਚ ਇਸ ਪ੍ਰਕਾਰ ਲਿਖਿਆ ਹੈ:- ਸ੍ਵਰਗਵਾਸੀ ਨੂਰਉੱਦੀਨ ਮੁਹੰਮਦ ਜਹਾਂਗੀਰ ਬਾਦਸ਼ਾਹ ਨੇ (ਗੁਰੂ) ਅਰਜਨ ਮੱਲ ਤੋਂ ਇਸ ਕਰਕੇ ਕਿ ਉਨਾਂ ਨੇ ਸ੍ਵਰਗਵਾਸੀ ਜਹਾਂਗੀਰ ਦੇ ਪੁੱਤਰ ਸ਼ਾਹਜਾਦਾ ਖੁਸਰੋ ਜੋ ਕਿ ਸਤਿਕਾਰਯੋਗ ਪਿਤਾ ਨੇ ਬੇਦਖਲ ਕੀਤਾ ਹੋਇਆ ਸੀ, ਦੇ ਹੱਕ ਵਿਚ ਭਲਾਈ ਦੀ ਅਰਦਾਸ ਕੀਤੀ ਸੀ, ਖੁਸਰੋ ਦੇ ਫੜੇ ਜਾਣ ਤੇ (ਗੁਰੂ ਜੀ ਤੋਂ) ਪੁਛ ਕੀਤੀ ਤੇ ਭਾਰਾ ਤਾਵਾਨ ਮੰਗਿਆ । (ਗੁਰੂ ਜੀ) ਨਾ ਦੇ ਸਕੇ ਉਨ੍ਹਾਂ ਨੂੰ ਫੜਕੇ ਲਾਹੌਰ ਦੇ ਰੇਤਲੇ ਥਾਂ ਤੇ ਰਖਿਆ । ਸੂਰਜ ਦੀ ਤਪਸ਼ ਤੇ ਗਰਮੀ ਦੇ ਜ਼ੋਰ ਅਤੇ ਤਾਵਾਨ ਵਸੂਲ ਕਰਨ ਵਾਲਿਆਂ ਵਲੋਂ ਦਿਤੇ ਗਏ ਤਸੀਹਿਆਂ ਨਾਲ (ਆਪ ਨੇ) ਜਾਨ ਦਿਤੀ । ਇਹ ਘਟਨਾ ੧੦੧੫ (ਹਿ:) ਵਿਚ ਹੋਈ ।

ਕਬਹੁੰ ਕੋ[1] ਨਹਿੰ ਸੁਨੀਯਹਿ ਤਿਸ ਜੋਇ'॥੩੪॥ 'ਹਾਂ' ਕਹਿਵਾਈ ਸ਼ਾਹ ਤੇ ਨਿਕਸਜੋ ਤਤਛਿਨ ਆਇ। ਕਰੋ ਸਿਪਾਹੀ ਸੰਗ ਗੁਰੁ ਨਿਜ ਡੇਰੇ ਕਹੁ ਲਯਾਇ॥੩੫॥ਪੰਚ ਸਿੱਖਨ ਡਜੋਢੀਬਿਖੈ ਕਰਿਕੈ ਕੈਦਬਿਠਾਇਅੰਤਰ ਗੁਰੂ ਉਤਾਰਿ ਕੈ ਕਹਿ ਕਹਾਰ ਨਿਕਸਾਇ'॥੩੬॥ਤਿਮਰ ਭਏ ਘਰ* ਲੈ ਬਰਜੋ ਡੇਰਾਦਿਯੋ ਕਰਾਇਬ੍ਰਿੰਦ ਸਿਪਾਹੀ ਦ੍ਰਿਢ ਕਰੇ ਸਾਵਧਾਨ ਹਰਖਾਇ॥੩੭॥ 'ਨਿਸ ਬਾਸੁਰ ਠਾਂਢੇ ਰਹੋ ਗਹੇ ਹਾਥ ਅਸਿ ਢਾਲ[2]। ਨਿਕਟਿ ਨ ਆਵਨਿ ਦੇਹੁ ਕਿਸ ਭੇਰਿਕਿਵਾਰ ਬਿਸਾਲ॥੩੮॥–ਮਨਭਾਵਤਿ ਮੇਰੀਭਈ–ਹਰਖਜੋ ਮੂਢ ਬਿਸਾਲ।ਸੁਪਤਜੋ ਖਾਤਰ ਜਮਾ ਕਰਿ[3] ਕਰਿ ਠਾਂਢੇ ਨਰ ਜਾਲ॥੩੯॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਚੰਦੂ ਕ੍ਰਿਹ ਆਵਨਿ ਗੁਰੂ' ਪ੍ਰਸੰਗ ਬਰਨਨੰ ਨਾਮ ਤੀਨ ਤ੍ਰਿੰਸਤੀ ਅੰਸੂ ॥ ੩੫ ॥

੩੪. [ਚੰਦੂ ਗ੍ਰਹ ਕਸ਼ਟ। ਤਪਤ ਨੀਰ।]

ਦੋਹਰਾ ॥ ਨਿਸਾਬਿਤੀ ਪੁਨ ਪ੍ਰਾਤ ਭੀ ਸ਼ਾਹੁ ਬਾਕ ਕਹਿ ਦੀਨ। ਬਜੇ ਨਗਾਰੇ ਕੂਚ ਕੇ ਸੁਧਿ ਸਭਿਹੂੰ ਸੁਨਿ ਲੀਨਿ ॥੧॥ ਚੌਪਈ ॥ ਹਜ਼ਰਤਿ ਜਬਿ ਤਿਆਰ ਹੁਇ ਗਯੋ। ਚੰਦੂ ਅਘੀ ਮੇਲਿ ਤੁਰਿ ਕਿਯੋ। 'ਦਿਹੁ ਪ੍ਰਵਾਨਗੀ[4] ਮੁਝ ਕੋ ਆਪੂ। ਦਿਨ ਚਾਰਿਕ ਮਹਿੰ ਕਰਿਵ ਮਿਲਾਪੂ ॥੨॥ ਕਛੂ ਮਾਮਲੇ ਕੀ ਰਹਿ ਕਾਰਿ। ਇਕ ਸੰਮਤ ਕੀ ਕਰਨਿ ਸੰਭਾਰਿ। ਨਵੀਸਿੰਦ ਲਾਗੇ ਸਮੁਦਾਇ ਜਮਾਂ ਖਰਚ ਕੋ ਸਭਿ ਸਮੁਝਾਇ'॥੩॥ ਕਰਿ ਫਰੇਬ ਕੋ ਛੋਰਜੋ ਸਾਥ। ਸ਼ਾਹੁ ਨ ਚਿਤਵੀ ਪੁਨ ਗੁਰ ਗਾਥ। ਬਹੁ ਧੰਧੇ ਗਨ ਭੋਗਨਿ ਬਿਸੈ[5]।ਬਹੁਰ ਚਲਜੋ ਚਢਿ ਕਨਾ ਸੁਧਿ ਤਿਸੈ॥੪॥ ਪੂਰਬ ਭੀ ਕਬਿ ਗੁਰੂ ਪ੍ਰਸੰਗ।ਕੋਇ ਨ ਕਰਤਿ ਸ਼ਾਹੁ ਕੇ ਸੰਗ।ਸਿਮਰਿ ਦ੍ਵੈਸ਼ ਕੋ ਦੁਸ਼ਟ ਚਲਾਵੈ।ਸੁਲਹੀ ਸੁਲਬੀ ਚੰਦੂ ਬਤਾਵੈ ॥੫॥ ਲੇਨਾ ਦੇਨਾ ਕਿਹ ਸੰਗ ਕੋਇ ਨ। ਧਨ ਹੈਂਕਾਰੀ ਜਾਨਹਿ ਸੋਇ ਨ'। ਅਹੈਂ ਤੁਰਕ ਪੁਨ ਗੁਸੈ ਬਿਕਾਰ।ਕਹਾਂ ਚਿਨਾਰੀ ਗੁਰੂ ਉਦਾਰ॥੬॥–ਨਹਿੰ ਪ੍ਰਸੰਗ ਚਲਿ–ਮਿਲੇ ਪਿਛਾਰੀ[6]। ਬਰਜਿ ਦਿਯੋ ਚੰਦੂ ਦੁਰਚਾਰੀ।ਗਮਨਤਿ

---

[1](ਜੇ) ਕਦੇ ਬੀ ਕੋਈ। [2]ਕਹਿਕੇ ਕਹਾਰਾਂ ਨੂੰ ਬਾਹਰ ਕਢਿਆ। [3]ਤਲਵਾਰ ਤੇ ਢਾਲ। [4]ਤਮੱਲੀ ਕਰਕੇ। [5]ਮਨਜ਼ੂਰੀ। [6]ਵਿਸ਼ਿਆਂ ਦੇ ਭੋਗਾਂ (ਵਿਚ ਖਚਤ)। [7](ਗੁਰੂ ਜੀ ਦਾ) ਲੈਣ ਦੇਣ ਭਾਵ ਵਾਸਤਾ ਕਿਸੇ ਨਾਲ ਬੀ ਨਹੀਂ ਸੀ (ਅਤੇ) ਧਨ ਦਾ ਹੈਂਕਾਰੀ (ਹੋਰ ਅਹਿਲਕਾਰ) ਸੋਇ (=ਗੁਰੂ ਜੀ ਨੂੰ) ਨਹੀਂ ਜਾਣਦੇ ਸਨ। [8]ਪਿੱਛੋਂ ਮਿਲਕੇ (ਲੋਕਾਂ ਨੂੰ ਕਹਿ ਦਿਤਾ ਕਿ ਸ਼ਾਹ ਪਾਸ) ਗੁਰੂ ਜੀ ਦਾ ਪ੍ਰਸੰਗ ਕੋਈ ਨਾ ਚਲਾਵੇ।

*ਤਵਾਰੀਖ ਪੰਜਾਬ ਕ੍ਰਿਤ ਕਨ੍ਹੱਯਾ ਲਾਲ ਵਿਚ ਲਿਖਿਆ ਹੈ ਕਿ ਚੰਦੂ ਨੇ ਗੁਰੂ ਜੀ ਦਾ ਡੇਰਾ ਆਪਣੇ ਮਕਾਨ ਵਿਚ,ਜੋ ਮਹੱਲਾ ਲਾਲ ਖੂਹ ਦੇ ਵਿਚ ਤੇ ਮੋਤੀ ਬਜ਼ਾਰ ਦੇ ਲਾਗੇ ਹੈ,ਕਰਵਾਇਆ ਸੀ। ਉਥੇ ਹੁਣ ਗੁਰਦਵਾਰਾ ਵੀ ਹੈ।

ਮਿਲਨੋ ਸਕਲ ਕੋ ਜਾਇ। 'ਜੋ ਹਜੂਰ ਗੁਰ ਗਾਧ ਚਲਾਇ ॥ ੭ ॥ ਬੁਧਿ ਬਲ ਤੇ ਬਰਜਹੁ ਤਿਹ ਰੋਕ। ਕਸ਼ਾ ਤਿਨ ਗਾਧ ਫਕੀਰ ਜਿ ਲੋਕ। ਰਹੈਂ ਪਿਛਾਰੀ ਭੁਮ ਭਰਵਾਸੇ। ਕੇਤਿਕ ਦਿਨ ਮੈਂ ਆਇਵ ਪਾਸੇ'॥੮॥ਕਰੀ ਕਚਹਿਰੀ ਅਪਨੀ ਸਾਰੀ। ਕਿਸ ਧਨ ਦੇ ਕਿਸ ਮ੍ਰਿਦੁਲ ਉਚਾਰੀ॥ਜਸ ਜਸ ਹੁਤੇ ਤਥਾ ਹਰਖਾਏ॥ਸ਼ਾਹੁਸਮੀਪਸਮੂਹਸੁਹਾਏ॥੯॥ਚੰਦੂ ਹਟਨੋਧੀਰ ਉਰਧਰਿਕੈ। ਦੁਸ਼ਟ ਪਨੇ ਮਹਿੰ ਚਿਤ ਕੋ ਧਰਿ ਕੈ। ਸਭਿਨਿ ਚਢਾਇ ਮੂਢ ਤਹਿੰ ਆਯੋ। ਸਤਿਗੁਰ ਅਰਜਨ ਜਹਿੰ ਉਤਰਾਯੋ॥੧੦॥ਬੈਠਨੋ ਸਨਮੁਖ ਰਿਸਿ ਤੇ ਭਰਨੋ। ਕਹਤਿ ਭਯੋ ਬਚ ਦੁਖ ਤੇ ਜਰਨੋ।'ਮੋਹਿ ਸੁਤਾ ਕੀ ਮੋਰਿ ਸਗਾਈ'[1]।ਕਨੋਂ ਹੂੰ ਨ ਮਾਨੀ ਬਿਨੈ ਅਲਾਈ॥੧੧॥ਕੁਜੋ ਦੋਇ ਬਾਰ ਪੁਰਿ ਲਾਗੀ॥ਅਤਿ ਚਿੰਤਾ ਚਿਤ ਹਮਰੇ ਲਾਗੀ॥ਲੈਨਿ ਸਾਕ ਤੋਂ ਰਹਨੋ ਕਿਥਾਈਂ । ਦਈ ਮੋਹਿ ਕੁਕਰ ਸਮਤਾਈ॥੧੨॥ਅਬਿ ਲੌ ਕਛੂ ਨ ਬਿਗਰਨੋ ਸੁਪਨੋਨਾਤਾ ਲੇਹੁ ਜਾਹੁ ਘਰ ਅਪਨੋਨਤੁ ਕੁਕਰ ਭਾਖਨੋ ਜਿਮਿ ਜਬੈ । ਲਗੋਂ ਗੈਲਿ[2] ਕੁਕਰ ਹੁਇ ਅਬੈ ॥੧੩॥ਦਿਹੁ ਜਬਾਬ ਮੈਂ ਕਰੌਂ ਉਪਾਇ। ਸੌਜ ਬਨਾਹ ਕੀ,ਕੈ ਤੁਮ ਘਾਇ[3]। ਨ੍ਰਿਭੈ ਬਾਕ ਤਬਿ ਸਤਿਗੁਰ ਭਾਖਾ । 'ਸੁਤਾ ਦੇਨਿ ਕੀ ਕਿਮ ਅਭਿਲਾਖਾ? ॥੧੪॥ਤੂੰ ਉਚੀ ਕੁਲਅਹੈਂ ਚੁਬਾਰਾ।ਹਮ ਕੋਮੋਰੀ ਸਰਸ ਉਚਾਰਾ।ਮੋਰੀਮੇਲ ਸੁ ਮੋਰੀ ਧਾਰਾ[4]।ਮਿਲਹਿ ਚੁਬਾਰੇ ਸੰਗ ਚੁਬਾਰਾ॥੧੫॥ਤਬਿ ਭੀ ਕਹਨੋ ਅਬਹਿ ਭੀ ਕਹੈਂ।ਸਮ ਸੋ ਮਿਲਨ ਭਲੋ ਸਭਿ ਲਹੈਂ[5]।ਅੰਤਰ[6]ਬਹੁਤ ਹਮਾਰ ਤੁਮਾਰਾ ।ਕਿਤ ਮੋਰੀ ਕਿਤ ਹੋਤਿ ਚੁਬਾਰਾ ॥੧੬॥ ਕਹਨੋ ਨ ਕੁਕਰ,ਜੋ ਤੈਂ ਲਹਨੋ । ਜੋ ਨ ਕਹਨੋ ਤੈਂ ਭੀ ਅਬਿ ਕਹਨੋ*। ਸਿਖ ਨੇ ਕਹਨੋ ਰਮਹੁ ਕਹਿ ਤਦਾ*।

[1]ਮੋਰੀ ਧੀ ਦੀ ਸਗਾਈ ਮੋੜਕੇ। [2]ਅਗਰ। [3]ਮਾਰਨ ਦਾ। [4]ਮੋਰੀ ਨੇ ਮਿਲ ਮੋਰੀ ਨਾਲ ਧਾਰ ਲਿਆ ਹੈ। [5]ਬਰਾਬਰ ਦੇ ਨਾਲ ਮਿਲਨਾ ਸਭ ਚੰਗਾ ਜਾਣਦੇ ਹਨ। [6]ਫਰਕ।

*ਗੁਰੂ ਜੀ ਦੱਸਦੇ ਹਨ ਕਿ ਅਸਾਂ ਇਹ ਵਾਕ ਨਹੀਂ ਕਿਹਾ, ਅਗਲਾ ਜੋ ਵਾਕ ਹੈ ਕਿ ਜੇ ਅੱਗੋਂ ਨਹੀਂ ਕਿਹਾ ਤਾਂ ਹੁਣ ਕਹਿੰਦੇ ਹਾਂ। ਇਹ ਵਾਕ ਗੁਰੂ ਸੁਭਾਵ ਦੇ ਅਨਕੂਲ ਨਹੀਂ, ਜਿਤਨੀ ਬਾਣੀ ਆਪ ਦੀ ਬੀੜ ਵਿਚ ਹੈ, ਉਸ ਦੇ ਮੁਤਾਲਿਆ ਤੋਂ ਜੋ ਸਤਿਗੁਰੂ ਦੇ ਹਿਰਦੇ ਦਾ ਰੂਪ ਬੱਝਦਾ ਹੈ, ਉਥੇ ਐਸੇ ਵਾਕ ਦੀ ਗੁੰਜਾਇਸ਼ ਨਹੀਂ, ਹਾਂ ਇਹ ਗੱਲ ਕਿ ਜੇ ਕਿਸੇ ਸਿਖ ਨੇ ਕਿਹਾ ਹੈ ਤਾਂ ਅਸੀਂ ਆਪਣੇ ਸਿਰ ਦੋਸ਼ ਲੈਣ ਨੂੰ ਤਿਆਰ ਹਾਂ ਕਿਉਂਕਿ ਸਿਖ ਗੁਰੂ ਦਾ ਰੂਪ ਹੈ। ਇਸ ਵਿਚ ਇਹ ਵਡਿਆਈ ਹੈ ਕਿ ਜਾਨ ਪਰ ਆ ਬਣੀ ਤੇ ਇਹ ਕਹਿਣਾ 'ਅਸਾਂ ਕਦੇ ਇਹ ਗੱਲ ਨਹੀਂ ਆਖੀ ਤੇ ਜੇ ਕਿਸੇ ਦੋਰ ਨੇ ਆਖੀ ਹੈ ਤਾਂ ਅਸੀਂ ਦੋਸ਼ੀ ਕਿਉਂ ?' ਅਸਾਨ ਬਾਤ ਹੈ, ਦਰੁਸਤ ਹੈ, ਤੇ ਹਰ ਕੋਈ ਕਹੇਗਾ, ਪਰ ਨਿਰਭੈ ਅਕਾਲੀ ਜੋਤ ਬਿਰਦ ਬਾਣੇ ਦੀ ਲਾਜ ਵਾਲੇ ਕਹਿੰਦੇ ਹਨ ਕਿ ਜੇ ਕਿਸੇ ਸਿਖ ਨੇ ਕਹੀ ਹੈ ਤਾਂ ਅਸੀਂ ਜ਼ਿੰਮੇਵਾਰੀ ਲੈਂਦੇ ਹਾਂ ।

ਸਿਖ ਹਮ ਏਕ ਰੂਪ ਹੈਂ ਸਦਾ'॥੧੭॥ਸੁਨਿ ਮਨ ਜਰਨੋ,ਜਰਨੋ ਨਹਿੰ ਬੈਨ।ਕ੍ਰੂਰ ਪਸਾਰੇ[1] ਲਾਲ ਜਿ ਨੈਨ। ਨਿਕਟਿ ਬੁਲਾਏ ਅਪਨਿ ਸਿਪਾਹੀ।'ਜਲ ਭੋਜਨ ਪਹੁੰਚਨਿ ਦਿਹੁ ਨਾਂਹੀ ॥੧੮॥ਜਬਿ ਲਾਗਹਿ ਗੀ ਤ੍ਰਿਖਾ ਮਹਾਨੀ। ਦੇ ਗਿਨ ਲਾਖ[2]ਦੇਹੁ ਤਬਿ ਪਾਨੀ। ਬਯਾਕੁਲ ਹੋਇ ਛੁਧਿਤ ਬਹੁ ਜਬੈ। ਲੇਹੁ ਲਾਖ ਦਿਹੁ ਭੋਜਨ ਤਬੈ ॥੧੯॥ ਨਿੰਦ੍ਰਾ ਤੇ ਜਬਿ ਸੁਪਤਨਿ ਚਹੈ।ਦੇਹਿ ਲਾਖ ਤੌ ਸੋਵਨਿ ਲਹੈ।ਇਸ ਕੇ ਮਨ ਮਹਿੰ ਅਤਿ ਹੰਕਾਰਾਨਿਮਹਿ ਨਹੀਂ ਅਬਿ ਕਰੌਂ ਸ਼ਿੰਗਾਰ' ॥੨੦॥ 'ਏਕ ਬਾਤਿ ਕੌ ਨਿਸ਼ਚੈ ਮਾਨਿਕੈ ਲਿਹੁ ਨਾਤਾ ਕੈ ਦਿਹੁ ਪ੍ਰਾਨ'।ਸੁਨਿ ਸਤਿਗੁਰੁ ਤਬਿ ਬਾਕ ਅਲਾਵੈਂ।'ਅਬਿ ਤੇ ਸੁਪਤਿ ਨ ਪੀਯ ਨ ਖਾਵੈਂ॥੨੧॥ਬੈਠੇ ਰਹੈਂ ਏਕ ਹੀ ਥਾਨ। ਕਰਿਹੁ,ਜਥਾ ਕਰਿਬੇ ਮਨ ਜਾਨਿ'। ਅਪਰ ਕਠੋਰ ਸੁ ਦੁਸ਼ਟ ਬਖਾਨਾ। ਕਰੇ ਸਿਪਾਹੀ ਗਨ ਸਵਧਾਨਾ॥੨੨॥ 'ਖਰੇ ਰਹੋ ਰਾਖੋ ਤਕਰਾਈ।ਨਾਂਹਿ ਨ ਖਾਦ ਪੀਯ ਸੁਪਤਾਈ। ਪਾਂਜੋ ਸਿੱਖਨਿ ਪੌਰ ਮਝਾਰੁ। ਕੈਦ ਕਰਹੁ ਰਸਰਿਨਿ ਕੇ ਡਾਰਿ ॥ ੨੩॥ ਇਸ ਕੇ ਪਾਸ ਨ ਆਵਨਿ ਦੀਜੋ। ਬਾਤਿ ਬਖਾਨਹਿ ਕੋਇ ਨ ਬੀਜੋ[3]।ਰਖਹੁ ਇਕਾਕੀ ਇਹਾਂ ਬਿਠਾਇ।ਖਰੋ ਰਹੈ ਇਕ ਨਰ ਇਸ ਥਾਇਂ॥੨੪॥ ਉਠਨੇ ਦੇਹੁ ਨ ਪੌਢਨਿ ਦੇਹੁ। ਬੋਲਨਿ ਦੇਹੁ ਨ, ਦੇਖਹੁ ਏਹੁ[4]'। ਇਮ ਕਹਿ ਸਦਨ ਬਰਜੋ ਨਿਜ ਜਾਇ। ਮਹਾਂ ਦੁਸ਼ਟ ਬਡ ਖੋਟ ਉਪਾਇ॥੨੫॥ਸੋ ਦਿਨ ਬੀਤਿ ਗਯੋ ਨਿਸ ਬੀਤੇ।ਖਾਨ ਪਾਨ ਬਿਨ ਸਤਿਗੁਰ ਰੀਤੇ[5]।ਸਿੱਖਨਿ ਮਹਿੰ ਰੌਰਾ ਪਰਿ ਗਇਉ। 'ਗੁਰ ਕਿਤ ਗਏ ਨ ਸੁਧਿ ਕੋ ਪਇਉ'॥੨੬॥ਇਤ ਉਤ ਨਗਰ ਬਿਖੈ ਫਿਰਿ ਹੇਰੈਂ। ਪਿਖੈਂ ਧਰਮਸਾਲਾਦਿ ਘਨੇਰੇ।ਸਿੱਖਨਿ ਕੇ ਘਰ ਸਿੱਖ ਫਿਰੈਤੇ।'ਕਿਤ ਸਤਿਗੁਰੁ ਉਤਰੇ ਗੁਨਵੈਤੇ॥੨੭॥ਗਏ ਸ਼ਾਹੁ ਢਿਗ ਬਹੁਰਿ ਨ ਆਏ। ਕਿਧੌਂ ਸੁਧਾਸਰ ਕੋ ਗਮਨਾਏ'। ਫਿਰਤਿ ਫਿਰਤਿ ਸਰਕਾਰੀ ਲੋਕ[6]।ਬੂਝਨਿ ਕੀਨੇ ਸੋ ਅਵਿਲੋਕ ॥੨੮॥ ਤਿਨ ਤੇ ਸੁਧਿ ਗਨ ਸਿੱਖਨਿ ਪਾਏ। 'ਚੰਦੂ ਕੇ ਨਰ ਸੰਗ ਸਿਧਾਏ। ਤਿਸਕੇ ਸਦਨ ਪ੍ਰਵੇਸ਼ਤਿ ਹੋਰੇ। ਤਿਮਰ ਭਏ ਪਹੁੰਚੇ ਤਿਸਿ ਬੇਰੇ'॥੨੯॥ਪ੍ਰੇਮੀ ਸਿੱਖ ਤਹਾਂ ਕੌ ਗਏ।ਦਿਏ ਕਿਵਾਰ ਥਿਲੋਕਤਿ ਭਏ।ਅੰਤਰ ਸਿੱਖ ਪਠਤਿ ਇਕ ਬਾਨੀ।—ਗੁਰੁ ਇਹਠਾਂ ਹੈਂ—ਤਬਿ ਸੁਧਿ ਜਾਨੀ ॥੩੦॥ ਝਿਰਕਨਿ ਕਰਹਿ ਸਿਪਾਹੀ ਤੌਨ[7]। 'ਕਜਾ ਤੂੰ ਬਕਹਿੰ ਬੈਠਿ ਧਰਿ ਮੌਨ'।

[1]ਟੱਡੀਆਂ (ਅੱਖਾਂ)। [2]ਜੇ ਲੱਖ ਰੁਪੱਯਾ ਦੇਵਣ ਤਾਂ। [3]ਦੂਜਾ। [4]ਇਹ ਏਥੇ ਭਾਵ, ਇਹ ਗਲ ਸਿਰੇ ਚਾੜ੍ਹੋ। [5]ਖਾਲੀ (ਰਹੇ)। [6]ਸਰਕਾਰ ਦੇ ਲੋਕ। [7]ਤਿਨ੍ਹਾਂ ਨੂੰ।

ਵਹਿਰ ਖਰੇ ਪਿਖਿ ਦੀਏ ਹਟਾਈ। 'ਖਰੇ ਨ ਹੋਹੁ ਜਾਹੁ ਨਿਜਥਾਈਂ'[1]॥੩੧॥ ਛਰੈਂ ਦੁਸ਼ਟ ਤੇ ਟਰਿ ਕਰਿ ਗਏ। ਸੁਧ ਆਪਸਿ ਮਹਿੰ ਕਰਤੇ ਭਏ।ਬਹੁਤ ਬਿਸੂਰਤ ਚਲਹਿ ਨ ਚਾਰਾ[1]।ਭੈ ਤੇ ਕਰਹਿੰ ਨ ਊਚਊਚਾਰ॥੩੨॥ਪੁਨ ਚੰਦੂ ਗਮਨਜੋ ਗੁਰ ਤੀਰ। ਨਿਠੁਰ ਸੁਨਾਇ ਕਰਜੋ ਚਹਿ ਭੀਰ[2]।'ਅਬਿ ਥੀ ਮਾਨਿ ਸੁਤਾ ਕੋ ਨਾਤਾ।ਨਾਂਹਿ ਤ ਪ੍ਰਾਨ ਹੋਹਿੰਗੇ ਘਾਤ॥੩੩॥ਜੀਵਤਿਨਹਿੰ ਤਜਾਗੋਂ ਅਬਿ ਤੋਹੀ। ਬਹੁ ਦਿਨ ਕੀ ਚਿੰਤਾ ਲਗਿ ਮੋਹੀ। ਦਿਯੋ ਕਸ਼ਟ ਪਤਿ ਸਭਿ ਮੈਂ ਖੋਈ।ਅਬਿ ਲੌ ਤ੍ਰਾਸ ਭਯੋ ਨਹਿੰ ਕੋਈ॥੩੪॥ਆਨਹੁ ਅਗਨਿ ਤਪਾਵਹੁ ਨੀਰ।ਬੀਚ ਬਿਠਾਵਹੁ ਤਪਹਿ ਸਰੀਰ।ਮੈਂ ਜਿਮ ਤਪਤਜੋ ਦਿਨ ਅਰੁ ਰਾਤੀ। ਮਹਾਂ ਕਸ਼ਟ ਤੇ ਸੁਲਗਤਿ ਛਾਤੀ॥੩੫॥ਤਿਮ ਤਪਤਾਵੋ ਬਿਲਮ ਨ ਲਾਵਹੁ । ਨਾਹਿ ਤ ਲੇ ਨਾਤਾ ਮਨਵਾਵਹੁ'। ਸੁਨੀ ਦੁਸ਼ਟ ਕੀ ਆਇਸੁ ਜਬੈ। ਜਲ ਭਰਿ ਦੇਗ ਚਢਾਇਸਿ ਤਬੈ॥੩੬॥ਸਮਧਾ ਬਾਰਿਬਾਰਿ* ਤਪਤਾਯੋ[3]। ਬਾਰਿ ਬਾਰਿ–ਲਿਹੁ ਮਾਨਿ–ਸੁਨਾਯੋ[4]। ਸੁਨਿ ਸਤਿਗੁਰੁ ਕੁਛ ਰਿਦੈ ਨ ਆਨੀ। ਚਿਤੈਂ ਸ੍ਰਾਪ ਕਾਨ੍ਹ ਬ੍ਰਹਮ ਗਯਾਨੀ†॥੩੭॥ਕਹਜੋ ਬਾਕ'ਹਮ ਕੋ ਛਰਪਾਵੈਂ ।ਜਿਮ ਪੂਰਬ[5] ਤਿਮਹੀ ਬਨਿ ਆਵੈ। ਨਹਿੰ ਤੁਵ ਦੁਹਿਤਾ ਲੈਂ ਕਬਿ ਨਾਤਾ। ਚਿਤ ਜੋ ਚਹਤਿ ਪ੍ਰਾਨ ਕਰਿ ਘਾਤ॥੩੮॥ ਜਿਤੀ ਅਵੱਗਯਾ ਕਰੈਂ ਦੁਖਾਵੈਂ । ਤਿਤੋ ਅੰਤ ਦੁਖ ਲਹਿੰ ਪਛੁਤਾਵੈਂ । ਕ੍ਰੋਧ ਬਸੀ ਹੁਇ ਜਿਮ ਅਘ ਕਰਤਾ। ਪਰਹਿੰ ਨਰਕ ਜਮਫਾਸੀ ਧਰਤਾ[1]॥੩੯॥ਕਹਿਚੰਦੂ'ਅਬਿ ਗਯਾਨ ਸੁਨਾਵਤਿ ।ਕੂਕਰ ਕਹਜੋ ਨ ਤਬਿ ਛਰਪਾਵਤਿ। ਤਿਸ ਕੋ ਫਲ ਅਬਿ ਲੈਹੁ ਮਹਾਨਾ। ਦੇਉਂ ਸਜਾਇ ਪ੍ਰਾਨ ਕਰਿ ਹਾਨਾ[1]॥੪੦॥ਗੁਰੂ ਭਨਜੋ'ਜੋ ਨਹਿੰ ਤਬਿ ਕਹਜੋ ।ਤਊ ਕਹਜੋ ਜੈਸੇ ਕਰਿ ਚਹਜੋ[6]।'ਕਹਿ ਚਾਕਰ ਸੋ ਦੇਗ ਉਬਾਰੀ।'ਪਕਰੋ ਦੇਹੁ ਤਿਸੀ ਮਹਿੰ ਡਾਰੀ[1]॥੪੧॥ਤਬਿ ਸਤਿਗੁਰੁ ਉਠਿ ਆਪੇ ਗਏ। ਤਪਤਿ ਨੀਰ ਮਹਿੰ ਬੈਠਤਿ ਭਏ । ਹਾਹਾਕਰਿ ਹੋਰ ਸਿਖ ਕਰੈਂ । ਉਠਜੋ ਪਿਰਾਣਾ ਸ਼ਕਤਿ ਨ ਜਰੈ॥੪੨॥ਗੁਰੁ ਦਿਸ਼ਿ ਚਲਜੋ ਕਿ–ਲਯੋਂ ਉਬਾਰੀ।ਹਤੋਂ ਦੁਸ਼ਟ ਚੰਦੂ ਦੁਰਚਾਰੀ–।ਤਬਹਿ ਸਿਪਾਹੀ ਗਹਿ ਕਰਿ ਮੋਟਾ। ਦੁਇ ਤੈ ਹਤੇ ਜਾਤ

---

[1]ਵੱਸ ਨਹੀਂ ਚੱਲਦਾ। [2]ਕਮਜ਼ੋਰ ਦਿਲ ਕਰਨਾ ਚਾਹੁੰਦਾ ਹੈ। [3]ਬਾਲਣ ਬਾਲਕੇ ਪਾਣੀ ਤਪਾਇਆ। [4]ਵਾਰੰਵਾਰ ਸੁਣਾਇਆ 'ਮੰਨ ਲੈ'। [5]ਪਹਿਲੇ (ਕਹਿਆ ਹੈ ਅਸਾਂ ਨੇ)। [6]ਜਿਵੇਂ ਚਾਹੁੰਦਾ ਹੈਂ ਕਰ। *ਪਾ:–ਤਲੈ। †ਇਹ ਗੱਲ ਠੀਕ ਨਹੀਂ ਜਾਪਦੀ ਸਤਿਗੁਰ ਤਾਂ ਇਸ ਵੇਲੇ ਆਪਣੇ ਉੱਚੀਆਂ ਆਤਮ ਤਕੜਾਈਆਂ ਵਿਚ ਸਨ।

ਕੋ ਹੋਟਾ[1]॥੪੩॥ਸਤਿਗੁਰੁ ਕਹਯੋ"ਨ ਆਵੈ ਤੀਰ।ਪਰਹਿ ਦੁਸ਼ਟ ਜਰ ਖਾਰੇ ਨੀਰ[2]।ਹਮ ਤੋ ਤਜਹਿੰ ਆਪਨੇ ਪ੍ਰਾਨ। ਲੇਹੁ ਸਾਸਨਾ ਤੁਮ ਕਯੋਂ ਆਨਿ[3] ॥ ੪੪॥ਖਰਸੋ ਦੂਰ ਕਰ ਜੋਰਿ ਪਿਰਾਲਾ।ਸ਼ਕਤਿ ਦਿਖਾਵਨਿ ਹੇਤੁ ਵਖਾਲਾ[4]। 'ਪ੍ਰਭੁ ਜੀ! ਰਹਸੋ ਜਾਇ ਨਹਿੰ ਮੋਤੇ। ਰਾਵਰ ਕੋ ਏਤਿਕ ਦੁਖ ਹੋਤੇ॥੪੫॥ ਦਿੱਲੀ ਲਵਪੁਰਿ ਨਗਰ ਬਿਸਾਲੇ।ਅਬਿ ਲੈਵੋਂ ਨਿਜ ਹਾਥ ਉਠਾਲੇ।ਦੁਹਨਿ ਭਿਰਾਵੋਂ ਜਿਉਂ ਕਰਤਾਰੀ[5]।ਦੇਉਂ ਨਾਸ ਕਰਿ,ਲਗਹਿ ਨ ਬਾਰੀ[6]॥੪੬॥ਕਯੋਂ ਇਤਨੇ ਦੁਖ ਸਹਹੁ ਗੁਸਾਈਂ।ਦਿਹੁ ਸ਼ਾਰਤ ਮੁਖ ਕਹਹੁ ਨ ਕਾਈ[7]। ਸੁਨਿ ਸਤਿਗੁਰੁ ਕਹਿ 'ਕਿਹ ਤੇ ਪਾਈ?।ਜੇ ਚਾਹਤਿ ਅਬਿ ਸ਼ਕਤਿ ਦਿਖਾਈ'॥ ੪੭॥ 'ਸੁਨਹੁ ਗੁਰੂ ਕਰਿ ਸੇਵ ਤੁਮਾਰੀ । ਭਯੋ ਕ੍ਰਿਪਾ ਤੇ ਪ੍ਰਾਕ੍ਰਮ ਭਾਰੀ। ਚੰਦੂ ਦੁਸ਼ਟ ਮੂਢ ਕਮ ਅਹੈ।ਨਾਸੈਂ ਤੁਰਕ ਨਾਮ ਨਹਿੰ ਰਹੈ॥੪੮॥ਜਿਨਕੇ ਰਾਜ ਮਹਾਂ ਅੰਨਯਾਇ। ਤੁਮ ਸਮ ਕੋ ਅਸ[8] ਹੋਤਿ ਸਜਾਇ'। ਗੁਰੂ ਕਹਯੋ 'ਜਿਨ ਕੀ ਕਰਿ ਸੇਵਾ। ਲਈ ਸ਼ਕਤਿ ਧਾਰਤਿ ਅਹੈਮੇਵਾ॥੪੯॥ਤਿਨ ਮਹੁ ਸ਼ਕਤਿ ਅਹੈ ਕੈ ਨਾਂਹੀ?।ਕਿਮ ਜਾਨਤਿ ਅਪਨੇ ਮਨ ਮਾਂਹੀ। ਜੇ ਜਾਨਤਿ ਤੁਮ ਤੁਸ਼ਨਿ ਕਰਿ ਰਹੋ। ਬੈਠੇ ਪਿਖਹੁ ਨਹੀਂ ਕੁਛ ਕਹੋ॥੫੦॥ ਨਾਂਹਿ ਤ ਛੂਛੇ ਹੀ ਰਹਿ ਜੈ ਹੈਂ। ਖੋਇ ਸ਼ਕਤਿ ਕੋ ਪੁਨ ਪਛੁਤੈ ਹੈਂ। ਹਮਨੇ ਇਮ ਹੀ ਕਾਰਨ ਕਰਨਾ।ਤੂੰ ਨਹਿੰ ਲਖੈਂ ਏਵ ਆਚਰਨਾ[9]*॥੫੧॥ਪਰਮ ਬਿਸੂਰਤਿ[10]ਤੁਸ਼ਨਿ ਹੋਵ।ਨੀਚ ਗ੍ਰੀਵ ਕਰਿ ਊਚ ਨ ਜੋਵ। ਸਤਿਗੁਰੁ ਬੈਠੇ ਦੇਗ ਮਝਾਰੀ।ਤਰੇ ਦੁਸ਼ਟ ਬਹੁ ਸਮਧਾ ਜਾਰੀ॥੫੨॥ ਅਗਨਿ ਧਾਰਿ ਉਰ ਛਰ ਸਮੁਦਾਊ।ਕਰਸੋ ਬਿਪਰਜੈ[11]ਅਪਨਿ ਸੁਭਾਊ।ਤੋਜ ਛੋਰਿ ਕਰਿ ਸੀਤਲ ਹੋਵ। ਗੁਰੁ ਤਨ ਤਾਪ ਤਨਕ ਨਹਿੰ ਜੋਵ॥੫੩॥ਦੋਹਰਾ॥ਕਿਤਿਕ ਕਾਲ ਬੈਠੇ ਰਹੇ ਪੁਨ ਖਲ ਕਹਿ ਨਿਕਸਾਇ। ਗਯੋ ਸਦਨ ਨਿਜ ਮੂਢ ਮਤਿ ਮਹਿਮਾ ਲਖੀ ਨ ਕਾਇ॥੫੪॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਚੰਦੂ ਗੁਰੂ' ਪ੍ਰਸੰਗ ਬਰਨਨੈ ਨਾਮ ਚਤੁਰਤ੍ਰਿੰਸਤੀ ਅੰਸੁ ॥ ੩੪ ॥

੩੫. [ਚੰਦੂ ਦੀ ਨੂੰਹ। ਬਾਰੂ ਤਪਤ]।

ਦੋਹਰਾ॥ਗ੍ਰਿਹ ਚੰਦੂ ਕੋ ਸੁਧਿ ਭਈ ਸਤਿਗੁਰੁ ਕੋ ਦੁਖ ਦੇਤਿ।ਕਿਸੇ ਸਿੱਖ ਕੀ ਸੁਤਾ ਥੀ ਪਾਪੀ ਨੂਖਾ ਨਿਕੇਤਿ[12]॥੧॥ਚੌਪਈ॥ਸੁਨਿ ਪ੍ਰਸੰਗ ਦਲਕਯੋ[13]ਤਿਸ

[1]ਰੋਕਿਆ। [2]ਦੁਸ਼ਟ ਦੀ ਜੜ੍ਹ ਖਾਰੇ ਪਾਣੀ ਵਿਚ ਪੈ ਰਹੀ ਹੈ। [3]ਕਹਿਆ। [4]ਛਿੜਾ ਏਵਾਂ ਜਿਵੇਂ ਹੱਥਾਂ ਦੀ ਤਾੜੀ। [5]ਦੇਰ। [6]ਐਸੀ। [7]ਕਰਤੱਵ ਨੂੰ। [8]ਬੁਰਕੇ। [9]ਉਲਟਾ। [10]ਪਾਪੀ ਦੀ ਨੂੰਹ, ਘਰ (ਵਿਚ)। [11]ਕੰਬਿਆ। *ਇਥੇ ਭਾਣੇ ਮੰਨਣ ਤੇ ਸ਼ਕਤੀਵਾਨ ਹੋਕੇ ਦੁਖ ਝੱਲਣ ਦੇ ਕਮਾਲ ਗੁਰੂ ਜੀ ਦੇ ਕਵਿ ਜੀ ਨੇ ਦਿਖਾਏ ਹਨ।

ਰਿਦਾ।–ਮਮ ਨੈਹਰਿ[1] ਮਾਨਹਿੰ ਜਿਹ ਸਦਾ। ਅਨਿਕ ਕਾਮਨਾ ਜਾਚਤਿ ਪਾਈ।ਗੁਰੁ ਗੁਰੁ ਸਿਮਰਤਿ ਨਿਤ ਸੁਖਦਾਈ॥੨॥ ਸਸੁਰ ਪਾਤਕੀ ਤਿਹ ਦੁਖ ਦੇਤਿ।ਕੋ ਅਘ ਤੇ ਮੈਂ ਇਨਹੁ ਨਿਕੇਤ।ਕਿਤਿਕ ਦਿਵਸ ਤੇ ਪਿਯੋ ਨ ਪਾਨੀ ।ਖਾਇ ਨ ਭੋਜਨ ਨਿੰਦ੍ਰਾ ਹਾਨੀ॥੩॥ ਧਿਕ ਜੀਵਨ ਇਸ ਘਰ ਮਹਿੰ ਮੇਰੋ। ਗੁਰੁ ਕੋ ਦੁਖ ਸੁਨਿ ਥਿਰ ਹੈ ਹੇਰੋਂ[2]–।ਰਹਨੋ ਨ ਗਯੋ ਮਿਠਾਈ ਘੋਰੀ[3]।ਕੁਛ ਭੋਜਨ ਲੈ ਗਮਨੀ ਚੋਰੀ॥੪॥ਪਹੁੰਚੀ ਜਿਹਠਾਂ ਖਰੇ ਸਿਪਾਹੀ।ਸੁਕ੍ਰਚਤਿ ਡਰਤਿ ਜਾਤਿ ਨਹਿੰ ਪਾਹੀ। ਇਕ ਹਕਾਰ ਕਰਿ ਅਪਨੇ ਪਾਸ। ਦੀਨਸਿ ਜ਼ੇਵਰ ਤਿਨਹਿ ਨਿਕਾਸਿ॥੫॥'ਰਾਖੋ ਗੁਪਤ ਸੁਨਾਵਹੁ ਨਾਂਹੀ।ਮੈਂ ਇਕ ਬੇਰਿ ਜਾਉਂ ਗੁਰ ਪਾਹੀ'। ਧਰੇ ਲੋਭਿ ਤੁਸ਼ਨਿ ਹੁਇ ਰਹੇ। 'ਜਾਇ ਤੁਰਤ ਆਵਹੁ' ਬਚ ਕਹੇ॥੬॥'ਚੰਦੂ ਪਾਤਕੀ ਲਖਹਿ ਨ ਜਿਸ ਤੇ।ਹਮਹੁ ਨਿਕਾਸਹਿ ਨਹਿੰ ਮਨ ਰਿਸ ਤੇ'। ਗਈਗੁਰੂ ਢਿਗਦੇਖਤਿ ਰੋਈ।ਨਮੋ ਠਾਨਿਕਹਿ ਬਿਨੈ ਭਿਗੋਈ[4]* ॥੭॥'ਸ਼੍ਰੀ ਸਤਿਗੁਰੂ ਜੀ!ਪੀਜਹਿ ਪਾਨੀ। ਲਿਹੁ ਅਹਾਰ ਕੋ ਕੀਜਹਿ ਖਾਨੀ। ਪਾਪੀ ਕੇ ਸੁਤ ਸੋਂ ਮੈਂ ਬਜਾਹੀ।ਹੁਤੀ ਜੋਗਤਾ ਐਸੇ ਨਾਂਹੀ॥੮॥ਕਰਸੋ ਪਾਪ ਕੋ ਆਗੇ ਆਯਵ। ਜਿਸ ਕਰਿ ਇਨਕੇ ਸਦਨ ਬਸਾਯਵ[5]। ਤੁਮਰੇ ਸਿਖਕੀ ਸੁਤਾ ਪਛਾਨਹੁ।ਨਿਜ ਦਾਸਨਿ ਲਗਿ ਕਰੁਨਾ ਠਾਨਹੁ'।੯।ਪਿਖਿ ਸਤਿਗੁਰੂ ਸ਼੍ਰੀ ਮੁਖ ਤੇ ਭਾਖਾ।'ਸਾਧੁ ਤੋਹਿ ਅਸ ਭਾਉ ਜਿ ਰਾਖਾ।ਜੋ ਕਰਿ ਚਹਿੰ ਅਪਨੀ ਕੱਲਜਾਨਾ। ਸੰਗ ਹਮਾਰੇ ਤਜਾਗਹੁ ਪ੍ਰਾਨਾ† ॥੧੦॥ ਜਰਾਂ ਉਖੇਰਹਿੰ ਚੰਦ੍ਰ ਕੋਰੀ। ਮਰਹਿ ਜਬੈ ਦੋਜ਼ਕ ਮਹਿੰ ਗੋਰੀ। ਇਹਾਂ ਹਮਾਰੋ ਪਲਟਾ ਲੈ ਕੈ। ਹਤਹਿੰ ਕੁਮੌਤ ਮਹਾਂ ਦੁਖ ਦੈ ਕੈ॥੧੧॥ਸਕਲ ਸਦਨ ਇਸ ਹੋਇ ਖਰਾਬ। ਥਿਰਹਿ ਨ ਕਿਮ[6],ਇਮ ਬਨਹਿ ਸ਼ਿਤਾਬ।ਅਖਲ ਕੁਟੰਬ ਅਲੰਬ ਬਿਹੀਨੇ। ਰੋਦਤਿ ਮਰਹਿੰ ਮਹਾਂ ਦੁਖ ਲੀਨੇ[7] ॥ ੧੨ ॥ ਰਾਖਹੁ ਗੋਪ ਬਤਾਵਹੁ ਕਾਹਿ

---

[1]ਮੇਰੇ ਪੇਕੇ, ਮਾਪੇ। [2]ਬੈਠਕੇ ਵੇਖਦੀ ਹਾਂ। [3]ਮਿੱਠਾ ਘੋਲਿਆ। [4]ਭਿੱਜੀ ਹੋਈ।[5]ਵਸੀ ਹਾਂ।[6]ਟਿਕੇਗਾ ਨਹੀਂ ਕਿਵੇਂ। [7]ਦੁਖ ਲੈਕੇ ਯਾ ਦੁਖ ਵਿਚ ਲੀਨ ਹੋਏ ਹੋਏ।

*ਪਾ:–ਕਰ ਬਿਨੈ ਬਿਗੋਈ। †ਭਾਵ ਇਹ ਹੈ ਕਿ ਤੂੰ ਨਾਮ ਰਸੀਆ ਇਸ ਪਾਪ ਮੰਡਲ ਦੇ ਲਾਇਕ ਨਹੀਂ।ਪ੍ਰਾਣ ਤਿਆਗਣੇ ਬ੍ਰਤੀ ਅਰੂੜ ਲੋਕਾਂ ਲਈ ਖਾਸ ਦਰਜੇ ਤੇ ਅਖਤਿਆਰ ਵਿਚ ਹੁੰਦੇ ਹਨ। ਅੱਗੇ ਗੁਰੂ ਜੀ ਚੰਦੂ ਦੀ ਭਵਿੱਖਤ ਦੱਸਦੇ ਹਨ ਤੇ ਅੱਗੇ ਚਲਕੇ ਅੰਸੂ ੩੭ ਅੰਕ ੪੩ ਵਿਚ ਦੱਸਦੇ ਹਨ ਕਿ ਬੀਬੀ ਜੀ ਤ੍ਰਿਣ ਵਾਂਙੂ ਸਰੀਰ ਤਿਆਗ ਗਏ, ਭਾਵ ਹੈ ਕਿ ਨਿਜ ਇੱਛਾ ਨਾਲ ਹੀ ਟੁਰ ਗਏ, ਜਿਵੇਂ ਜੰਗੀ ਜਾਂਦਾ ਹੈ।

ਨ।ਸੰਕਟ ਇਨਹੁ ਸੰਗ ਸਹਿ ਨਾਹਿਨ[1]। ਖਾਨ ਪਾਨ ਇਸ ਕੇ ਘਰ ਕੇਰਾ। ਹਮ ਨਹਿੰ ਕਰਹਿੰ, ਜਾਹੁ ਲੇ ਫੇਰਾ[2] ॥ ੧੩ ॥ ਸੁਨਿ ਸਤਿਗੁਰੁ ਤੇ ਸਗਰੀ ਬਾਤ। ਆਛੇ ਲਖਨੇ ਪ੍ਰਾਨ ਕੋ ਘਾਤ। ਕਹਤਿ 'ਆਪਨੇ ਸੰਗ ਮਿਲਾਵਹੁ। ਕਰਹੁ ਕ੍ਰਿਪਾ ਲੇ ਸੰਗ ਸਿਧਾਵਹੁ'॥੧੪॥ਅੰਗੀਕਾਰ ਨ ਗੁਰੁ ਕੁਛਕੀਨੋ।ਹਟਿ ਗਮਨੀ ਮਰਿਬੋ ਨਿਜ ਚੀਨੋ।ਅਧਿਕ ਦੁਖੀ ਹੁਇ ਪਰੀ ਬਿਚਾਰੀ। ਬਸਿ ਨ ਬਸਾਵਹਿ ਹੁਈ ਲਚਾਰੀ॥੧੫॥ਬੀਤਿ ਜਾਮਨੀ ਸੋ ਭਬਿ ਗਈ। ਬੈਠੇ ਗੁਰੁ ਪ੍ਰਭਾਤਿ ਭਬਿ ਭਈ। ਚੰਦੂ ਦੁਸ਼ਟ ਬਿਚਾਰਤਿ ਮਨ ਮੈਂ।–ਅਗਨਿ ਤਾਪ ਤੇ ਪੀਰ ਨ ਤਨ ਮੈਂ॥੧੬॥ਤ੍ਰਾਸ ਪਾਇ ਨਹਿੰ ਮਾਨੀ ਬਾਤ।ਨਹਿੰ ਜਾਨਤਿ ਮੇਰੋ ਹੁਇ ਘਾਤ। ਤਪਤ ਬਾਰਿ ਕੀ[3] ਲਗੀ ਨ ਕੋਊ। ਬਾਰੂ ਤਪਤਿ[4] ਲਗਾਇਵ ਸੋਊ–॥੧੭॥ ਇਮਿ ਚਿਤਵਤਿ ਹੀ ਖਾਇ ਅਹਾਰਾ। ਆਇ ਪਾਤਕੀ ਬਡ ਹੱਤਮਾਰਾ।ਪੌਰ ਬਿਖੈ ਸਿੱਖਾਨ ਕੋ ਹੇਰਾ।ਠਾਂਢੋ ਹੋਇ ਕਹਨੋ ਤਿਸ ਬੇਰਾ॥੧੮॥ 'ਇਹ ਸਿਖ ਰੰਕ ਕਹਤਿ ਕਮਾ ਕਾਲੀ। ਕਰਹੁ ਤਾੜਨਾਂ ਇਨਹਿ ਬਿਸ਼ਾਲੀ। ਭਰਪਾਵਤਿ ਮੁਹਿ ਅਚਰਜ ਦੇਬਾ[5]।ਛੁਟਿਬੇ ਕਾਰਨ ਕਰਤਿ ਫਰੇਬਾ॥੧੯॥ ਮੁਸ਼ਕਲ ਮੁਝ ਤੇ ਹੋਨਿ ਖਲਾਸੀ। ਮਾਨਹਿ ਜੇ ਨਹਿੰ ਤੌ ਦੇ ਫਾਸੀ। ਇਨ ਜੈਸਨਿ ਤੇ[6] ਸੁਨਿ ਗਰਬਾਯੋ।ਨਹੀਂ ਮੋਹਿ ਕਹੁ ਮਨਮਹਿੰ ਲਯਾਯੋ'॥੨੦॥ਇਮ ਕਹਿ ਸੋਟੇ ਕੁਛ ਮਰਵਾਏ। ਰਹੇ ਮੌਨਿ ਗੁਰ ਤੇ ਭਰਪਾਏ। ਨਹੀਂ ਸ਼ਕਤਿ ਕਿਨ ਕੀਨਿ ਦਿਖਾਵਨਿ।ਬੈਠਿਰਹੇ ਕਰਿਮਨ ਮੁਰਝਾਵਨਿ॥੨੧॥ਪੁਨ ਗਮਨੇ ਸਤਿਗੁਰ ਕੇ ਪਾਸ।ਕਹੈ ਕੁਬਾਕ ਉਪਾਵਹਿ ਤ੍ਰਾਸ। 'ਕੁਕਰ ਕਹਿਬੇ ਕੋ ਫਲ ਜੋਈ।ਲਹਨੋ ਕਿ ਨਹੀਂ ਬਤਾਵਹੁ ਸੋਈ॥੨੨॥ ਅਬਿ ਲੌ ਕਹਾਂ ਸਾਸਨਾ ਬਨੀ[7]। ਦੇਖਹੁ ਆਜ ਹੋਹਿ ਜਿਮ ਘਨੀ। ਹੋਤਿ ਨਹੀਂ ਮੈਂ ਮਿੱਥਨਾ ਬਾਦੀ[8]। ਦਨੋਂ ਅਤਿਗ੍ਰਮੀ ਕਿ ਦਨੋਂ ਅਬਿਸ਼ਾਦੀ॥੨੩॥ਜਿਸ ਧਨਕੋ ਠਾਨਤਿਹੀਕਾਰ। ਸੋ ਸਭਿ ਜਪਤਿ[9]ਕਰੌਂਘਰਬਾਰਿ।ਪ੍ਰਥਮ ਕਰੌਂ ਤੋਰੋ ਤਨਘਾਤਿ।ਪੁਨ ਗਹਿ-ਵਾਇ ਲੇਹੁੰ ਤੁਵ ਤਾਤ॥੨੪॥ਨਾਤਾ ਮਾਨਹਿ ਕਰੌਂ ਖਲਾਸੀ।ਨਾਂਹਿ ਤ ਹਤੌਂ ਘਾਲਿ ਗਰ ਫਾਸੀ[10]।ਤਬਿ ਪ੍ਰਾਪਤਿ ਹੁਇ ਮਨ ਚਿਤ ਸ਼ਾਂਤੀ। ਬਿਧਵਾ ਲਖੌਂ ਸੁਤਾ ਪਸ਼ਚਾਤੀ'॥੨੫॥ਇਮ ਕਹਿ ਭਾਠ ਬਿਖੈ ਤੇ ਬਾਰੂ।ਮੰਗਵਾਇਸ ਤਿਹ

---

[1]ਨਾਂ ਸਹਾਰੇ। [2]ਜਲ ਦੀ ਤੁੱਪਲ। [3]ਰੇਤ ਤੱਤੀ। [4]ਭਰਾਂਵਦਾ ਸੀ ਮੈਨੂੰ ਅਸਚਰਜਤਾ ਦੇਕੇ। [5]ਇਸ ਤਰ੍ਹਾਂ ਸਿਖੀ ਤੋਂ। [6]ਹੁਣ ਤੱਕ ਕੀ ਸਜ਼ਾ ਹੋਈ ਹੈ! [7]ਝੂਠ ਕਹਿਣ ਵਾਲਾ। [8]ਜ਼ਬਤ=ਧੋਹ ਲੈਣਾ। [ਅਃ ਜ਼ਬਤ]। [9]ਗਲ ਵਿਚ ਫਾਹੀ ਪਾਕੇ।

ਕਰਹਿ ਨਿਹਾਰੂ। ਤਪਤ ਕਰਨਿ ਕੀ ਆਇਸੁ ਦਈ। ਬਹੁ ਸਮਧਾ ਉਪਰ ਤਿਸ ਪਈ॥੨੬॥ਦੇ ਦੇ ਆਂਚਿ[1] ਤਪਤਿ ਕਰਿਵਾਯੋ। ਅਗਨਿ ਸਮਾਨ ਤੇਜ ਪ੍ਰਵਿਸ਼ਾਯੋ। ਇਕ ਜੇਸਠ ਕੀ ਰੁਤਿ ਅਤਿ ਘਾਮ। ਮਹਾਂ ਤਪਤਿ ਤੇ ਤਪਹਿ ਤਮਾਮ॥੨੭॥ ਲੋਵਾਂ ਚਲਹਿੰ ਸਹੀ ਨਹਿੰ ਜਾਹਿੰ। ਪੁਨ ਪਾਵਕ ਕੋ ਭਾ ਬਹੁ ਦਾਹ।ਜਿਸ ਦਿਨ ਤੇ ਪ੍ਰਵਿਸ਼ੇ[2]ਗੁਨਖਾਨੀ।ਅਚਯੋਨ ਭੋਜਨ ਪਿਯੋ ਨ ਪਾਨੀ ॥੨੮॥ਸਿਕਤਾ ਤਪਤਿ ਬਿਲੋਕਤਿ ਬੋਲਾ।ਮਨੋ ਨਰਕ ਦਰ ਢਾਂਪਨਿ ਖੋਲਾ[3]। ‘ਲਜਾਵਹੁ ਵਹਿਰ ਦਿਖਾਇ ਬਿਠਾਵਹੁ। ਨਹਿੰ ਜੋ ਕਰੈ ਤ੍ਰਾਸ ਉਪਜਾਵਹੁ॥ ੨੯॥ਤਬਿ ਸਤਿਗੁਰੁ ਉਠ ਬਾਹਿਰ ਆਏ। ਧਰਨੀ ਧਰਨੀ ਧੀਰ ਸਿਖਾਏ[4]। ਹਰਖ ਸ਼ੋਕ ਕੋ ਲੇਸ਼ ਨ ਰਿਦੇ।ਤਨ ਹੈਭਾ ਉਤਪਤਿ ਨਹਿੰ ਕਦੇ॥੩੦॥ਜਸ ਆਵਸਚਾ ਹੁਇਬ੍ਰਹਮ ਗਯਾਨੀ। ਜਗ ਮਹਿੰ ਜਨੁ ਜਨਾਇ ਬਿਦਮਾਨੀ[5]। ਭੂਖ ਨ ਪਯਾਸ ਨ ਮੁਖ ਮੁਰਝਾਇਆ। ਮਨ ਕੀ ਬ੍ਰਿਤਿ ਇਕ ਰਸ ਸੁਖ ਪਾਇਆ॥੩੧॥ ਕਹਸਿ ਕਠੋਰ ਚੰਦੁ ਕੁਲਘਾਤੀ। ‘ਇਨ ਕੀਨਸਿ ਛਾਤੀ ਮੁਝ ਭਾਤੀ। ਤਿਮ ਅਬਿ ਤਪਤਾਵਹੁ ਉਤਪਾਤੀ[6]। ਇਸ ਤੇ ਪਰੇ ਨ ਅਪਰ ਅਰਾਤੀ[7]॥੩੨॥ਧਰੀ ਮੌਨ ਅਬਿ ਆਇ ਨ ਬਾਨੀ। ਬੈਨਤਿ ਬੋਲਤਿ ਬਨਿ ਬ੍ਰਹਮਗਯਾਨੀ।ਕੁਕਰ ਕਹਯੋ ਕਲੰਕਤਿ ਕੀਯੋ। ਅਬਿ ਤਾਪਹੁ ਜਿਮ ਤਪਿ ਮਮ ਹੀਯੋ[8]॥੩੩॥ਸਿਕਤਾ ਤਪਤ ਅਰੂਢਨਿ ਲਾਗੇ।ਬੋਲੇ‘ਸੁਨੀਯਹਿ ਮੂਢ ਕੁਭਾਗੇ!।ਅਪਨੋ ਭਾਖਯੋਨਹੀਂ ਬਿਚਾਰਤਿ।ਕੁਕਰ ਹ੍ਵੈ ਕਿਰਾੜ ਝਖ ਮਾਰਤਿ ॥੩੪॥ਸਕਲ ਬੈਸ ਕੀ ਜਰਾਂ ਉਖਾਰਹਿੰ। ਅਪਨੇ ਪਰ ਅਪਦਾ ਬਹੁ ਡਾਰਹਿੰ। ਦੋਜ਼ਕ ਦੀਰਘ ਦੁਖਦ ਸਹੈਰੈਂ[9]। ਮਰਿ ਕੁਮੌਤਿ ਤੁਰਨ ਫਲ ਹੈਰੈਂ ॥੩੫॥ ਹਮ ਤੋ ਤਯਾਗਨਿ ਅਹੈ ਸਰੀਰ। ਸਮਾ ਆਨਿ ਪਹੁੰਚਯੋ ਅਤਿ ਤੀਰ[10]।ਇਮ ਬੋਲਤਿ ਆਰੂਢਨਿ ਕਰੇ। ਰੇਤ ਹੁਤਾਸਨ ਸਮ[11] ਪਰਿ ਖਰੇ ॥ ੩੬॥ ਸਿਖ ਲੰਗਾਹੁ ਪਿਰਾਣਾ ਦੌਨ।ਇਕ ਬਾਰੀ ਦੌਰੇ ਮਨ ਭੌਨ।–ਤਪਤਰੇਤ ਪਰ ਹਮ ਤਨ ਪਰੇ।ਸੁਖਸੋਂਹੁਇਂ ਗੁਰੁ ਉਪਰ ਖਰੇ[12]॥੩੭॥ਇਨ[13]ਕਾਰਨ ਨਿਕ ਸਹਿੰ

---

[1]ਅੱਗ। [2](ਚੰਦੂ ਦੇ ਘਰ) ਵੜੇ। [3]ਮਾਨੋ (ਆਪਣੇ) ਨਰਕ (ਪੈਣ ਦੇ) ਦਰਵੱਜੇ (ਦਾ) ਢੱਕਣ ਖੋਲ੍ਹਿਆ ਹੈ। [4](ਜਿਨ੍ਹਾਂ ਨੇ) ਧਰਤੀ ਨੂੰ ਧੀਰਜ ਧਾਰਨਾ ਸਿਖਾਇਆ ਹੈ। (ਅ) ਧਰਤੀ (ਵਾਙ) ਧੀਰਜ ਧਾਰਨਾ। [5]ਮਾਨੋ ਜਣਾਕੇ ਪ੍ਰਗਟ ਕੀਤੀ ਹੈ (ਬ੍ਰਹਮ ਗਿਆਨੀ) ਦੀ ਦਸ਼ਾ। [6]ਉਪੱਦ੍ਰਵੀ। [7]ਵੈਰੀ। [8]ਜਿਵੇਂ ਤਪਦਾ ਹੈ ਮੇਰਾ ਹਿਰਦਾ। [9]ਸਹੇੜਦਾ ਹੈਂ। [10]ਅਗਨੀ ਵਰਗੀ (ਤੱਤੀ) ਰੇਤ। [11](ਸਾਡੇ ਤਨ) ਦੇ ਉੱਤੇ। [12]ਭਾਵ ਗੁਰੂ ਜੀ ਦੇ।

ਜੋ ਪ੍ਰਾਨ। ਤੌ ਹਮ ਹੋਵਹਿੰ ਧੰਨ ਮਹਾਨ।ਨਹਿੰ ਇਨ ਕੋ ਦੁਖ ਦੇਖਨਿ ਕਰੈਂ। ਆਛੀ ਬਾਤ ਦੇਹਿ ਪਰਹਰੈਂ--॥੩੮॥ਹੇਰਤਿ ਚੰਦੁਸਿਪਾਹੀ ਪ੍ਰੇਰੇ।ਲਏ ਲਸ਼ਟਕਾ ਧਾਇ ਘਨੇਰੇ।ਹਾਥਨਿ ਪਰ ਪੈਰਨਿ ਪਰ ਮਾਰਿ।ਗਹਿ ਕਰਿ ਮੋਰੇ ਬਹੁ ਥਲ ਧਾਰਿ॥੩੯॥ ਸ਼੍ਰੀ ਗੁਰੁ ਕਰਹਿੰ ਬਰਜਨਾ ਘਨੇ।'ਕਸੋਂ ਤੁਮ ਆਵਤਿ ਹੋ ਰਿਸ ਮਨੋ[1]।ਬੈਠੇ ਰਹੋ ਖਾਤਿ ਕਸੋਂ ਮਾਰਿ?।ਇਹ ਸਭਿਹੂੰ ਹਮਰੇ ਅਨੁਸਾਰਿ'॥ ੪੦ ॥ ਕਹੈ ਪਿਰਾਣਾ 'ਰਹਹੋ ਨ ਜਾਇ। ਤੁਮਰੋ ਦੁਖ ਨਹਿੰ ਦੇਖ ਸਕਾਇੰ। ਅਪੁਨੇ ਪ੍ਰਾਨ ਦੇਨਿ ਅਭਿਲਾਖੇਂ।ਰਾਵਰ ਕੇ ਸਰੀਰ ਕੋ ਰਾਖੇਂ'॥੪੧॥ ਕਹੋ ਗੁਰੂ'ਇਮ ਕੀਜਹਿ ਤਬੈ।ਹਮਰੀ ਆਇਸੁ ਹੋਵਹਿ ਜਬੈ।ਅਬਿ ਹਮਰਾ ਇਹ ਖੇਲ ਪਸਾਰ।ਬੈਠੇ ਪਿਖਹੁ ਹੋਇ ਜਿਮ ਸਾਰ'॥੪੨॥ਪੁਨਹ ਦੁਸ਼ਟ ਨੇ ਕਹਿ ਬਿਠਵਾਏ। ਥਿਰ ਸਤਿਗੁਰੁ ਕੁਛ ਖੇਦ ਨ ਪਾਏ। ਚੰਦਹ ਲੋਕ ਰਚੇ ਜਿਨ ਕੇਰੇ।ਤੇਜ ਹੁਤਾਸਨ[2]ਹੁਇ ਕਿਮ ਨੇਰੇ॥੪੩॥ ਤਪਤਿ ਰੇਤ ਪਰ ਨਿਸ਼ਚਲ ਬੈਸੇ।ਸੁਖ ਤੇ ਮ੍ਰਿਦੁ ਆਸਨ ਪਰ ਜੈਸੇ। ਇਤ ਉਤ ਅੰਗ ਨਹੀਂ ਡੁਲਯੰਤੇ। ਭਏ ਮੌਨ ਕੁਛ ਨਹੀਂ ਕਹੰਤੇ ॥੪੪॥ ਕਹੋ ਦੁਸ਼ਟ ਪੁਨ'ਕਰਛੇ[3] ਲੈ ਕੈ । ਤਪਤਿ ਰੇਤ ਦਿਹੁ ਊਪਰ ਪੈ ਕੈ।ਨਹਿੰ ਬੋਲਤਿ ਨਹਿੰ ਮਾਨਤਿ ਨਾਤਾ।ਇਸ ਕੇ ਗਾਤ ਲਗਹਿ ਨਹਿੰ ਤਾਤਾ'॥੪੫॥ਭਰਿ ਕਰਛੇ ਤਬਿ ਊਪਰ ਪਾਏ।ਨਹਿੰ ਕੁਛ ਕਹੋ ਨ ਅੰਗ ਡੁਲਾਏ। ਦੁਹੁਦਿਸ਼ਿ ਤੇ ਤਾਤੋ ਅਤਿ ਬਾਰੂ[4]। ਪਰਿ ਸਰੀਰ ਪਰ ਬਹੁ ਦੁਖ ਕਾਰੂ॥੪੬॥ਨਿਜ ਇੱਛਾ ਕਰਿ ਗਾਤ ਸਮੂਹੈ[5]।ਸਤਿਗੁਰ ਕੈ ਤਬਿ ਪਰੇ ਫਲੂਹੇ। ਅਜ਼ਮਤ ਨਹਿੰ ਜਾਨੈ ਦੁਰਚਾਰੀ । ਬਿਨ ਪੀਰਾ ਗਨ[6]ਕਰੇ ਦਿਖਾਰੀ॥੪੭॥ਦੋਇ ਜਾਮ ਲਗਿ ਬਾਧਾ[7]ਦੀਨਸਿ । ਨਹੀਂ ਤ੍ਰਾਸ ਮਨ ਦੁਸ਼ਟਨਿ ਕੀਨਸਿ । ਬੈਠੇ ਰਹੈਂ ਅਬੋਲ ਅਡੋਲ । ਸਤਿਗੁਰ ਮਹਿਮਾ ਮਹਾਂ ਅਤੋਲ॥੪੮॥ਅਜਰ ਜਰਨਿ ਕੀ ਔਧਿ[8] ਜਨਾਈ। ਇਤੇ ਕਸ਼ਟ ਤੇ ਨਹੀਂ ਦਿਖਾਈ। ਇੰਦ੍ ਆਦਿ ਜੋਤਿਕ ਸੁਰ ਸਾਰੇ। ਚੱਕ੍ਰਿਤ ਚਿਤ ਗੁਰਿ ਚਲਿਤ ਨਿਹਾਰੇ॥੪੯॥'ਧੰਨਯ ਧੰਨਯ' ਸਭਿ ਕਰਹਿੰ ਬਖਾਨਾ । 'ਇਨ ਤੇ ਬਿਨਾ ਨ ਔਸੋ ਆਨਾ'। ਕਰਿ ਬੰਦਨ ਸੁਰ ਸਦਨ ਸਿਧਾਰੇ। ਆਪਸ ਬਿਖੈ ਬ੍ਰਿਤੰਤ ਉਚਾਰੇ॥੫੦॥ਗਯੋ ਦੁਸ਼ਟ ਪੁਨ ਗੁਰੁ ਨਿਕਸਾਏ।ਪੂਰਬ ਥਲ ਤਹਿੰ ਆਨਿ ਬਿਠਾਏ । ਸਭਿ ਤਨ ਪਰਿ ਜਰਿਬੇ ਬ੍ਰਿਣ ਭਏ[9]। ਕਾਨਾ ਸ੍ਰਾਪ ਸਾਚ

---

[1]ਕ੍ਰੋਧ ਵਾਲਾ ਮਨ ਕਰਕੇ। [2]ਅਗਨੀ ਦਾ ਤੇਜ। [3]ਕੜਛੇ। [4]ਰੇਤ। [5]ਸਾਰੇ ਸਰੀਰ ਤੇ। [6]ਬਹੁਤੇ (ਛਾਲੇ)। [7]ਪੀੜਾ। [8]ਹੱਦ। [9]ਸੜਨ ਦੇ ਕਾਰਨ ਫਲੂਹੇ ਪੈ ਗਏ; ਯਾ ਸਾੜ ਪਾਉਣ ਵਾਲੇ ਫਲੂਹੇ।

ਚਹਿ ਕਏ ॥ ੫੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਚੰਦੂ ਅਰੁ ਗੁਰ' ਪ੍ਰਸੰਗ ਕਥਨੰ ਨਾਮ ਪੰਚ ਤ੍ਰਿੰਸਤੀ ਅੰਸੁ ॥ ੩੬ ॥ ੩੬. [ਤਪਤ ਲੋਹ। ਚੰਦੂ ਦੀ ਨੂੰਹ]।

ਦੋਹਰਾ ॥ ਭਈ ਜਾਮਨੀ ਆਨਿ ਕਰਿ ਛਾਯੋ ਤਿਮਰ ਮਹਾਨ। ਖਰਭਰ[1] ਪਰਨੋ ਬਿਸਾਲ ਤਬਿ ਜੋ ਜਗ ਅਜ਼ਮਤ ਵਾਨ[2] ॥੧॥ ਚੌਪਈ॥ ਚਲਿ ਆਧੋ ਭਏ ਗੋਰਖ ਨਾਥ।ਸਿੱਧ ਚੁਰਾਸੀ ਲੇ ਕਰਿ ਸਾਥ।ਮੁਰਛਿਤ ਕੀਨਿ ਸਿਪਾਹੀ ਸਾਰੇ। ਦੇਖਿ 'ਅਦੇਸ ਅਦੇਸ' ਉਚਾਰੇ॥੨॥ਸਨਮੁਖ ਖਰੋ ਹੋਇ ਕਰਿ ਬੋਲਾ॥ 'ਦਿਢਿ ਨਿਸ਼ਚਾ ਉਰ ਅਧਿਕ ਅਡੋਲਾ। ਅਜਰ ਜਰਨਿ ਤੁਮ ਸਮ ਨਹਿੰ ਆਨ। ਹੇਰਤਿ ਸਗਰੇ ਭਏ ਹਿਰਾਨ॥੩॥ ਏਤਿਕ ਤਾਪ ਸਹੈ ਨਹਿੰ ਡੋਲੈ। ਨਸਹਿ ਜਗਤ ਜਿਨ ਇਕ ਬਚ ਬੋਲੈ। ਤੁਮ ਨਿਜ ਨੇਮ ਨਿਬਾਹਨਿ ਕਰੋ। ਦੁਸ਼ਟ ਬਿਨਾਸ਼ਨਿ ਇੱਛ ਨ ਧਰੋ॥੪॥ਮੈਂ ਅਬਿ ਪਾਪੀ ਕੋ ਘਰ ਜੋਤੋ।ਅਵਨੀ ਖੰਡ[3]ਉਲਟ ਦਿਉਂ ਤੇਤੋ। ਮਹਾਂ ਅਵੱਗਜ਼ਾ ਕੋ ਫਲ ਪਾਵੈ।ਪੁਨ ਜਗ ਮਹਿੰ ਨਹਿੰ ਸੰਤ ਦੁਖਾਵੈ॥੫॥ਨਾਂਹਿ ਤ ਦੁਸ਼ਟ ਹੈਕਾਰੀਹੋਇ।ਦੇਹਿਕਸ਼ਟ ਸੰਤਨਿ ਸਭਿ ਕੋਇ'। ਸ਼੍ਰੀ ਸਤਿਗੁਰ ਸੁਨਿ ਕਰਿ ਕਹਿੰ ਬੈਨ। 'ਮਨ ਸੰਤਨਿ ਕੇ ਤ੍ਰਾਸ ਰਹੈ ਨ॥੬॥ਹਮ ਨੇ ਕਰਨੋ ਹੈ ਅਸ ਖੇਲੋ। ਆਇ ਅਪਰ ਕੋ ਬਿਘਨ ਨ ਮੇਲੋ। ਹੋਨਿਹਾਰ ਪਰ ਨਿਸ਼ਚਾ ਕਰਨੋ।ਇਹ ਸੰਤਨ ਕੋ ਮਤ ਬਰ ਬਰਨੋ ॥੭॥ ਇਹੀ ਬਾਤ ਅਬਿ ਦੈ ਕਰਿ ਜਾਵੋ। ਤਨੁ ਹੈਤਾ ਧਰਿ ਨਹੀਂ ਭੁਲਾਵੋਂ'। ਸੁਨਿ ਕਰਿ'ਧੰਨਯ ਧੰਨਯ' ਕਹਿ ਗਏ। ਗੁਰੁ ਰੁਖ ਦੇਖਿ ਨ ਸਿਧ ਪ੍ਰਗਟਏ ॥ ੮ ॥ ਛਿਨ ਮਹਿੰ ਕੁਛ ਤੇ ਕੁਛ ਕਰਿ ਦੇਵੈਂ। ਹੇਰਤਿ ਜਿਨ ਕੋ ਨਰ ਗਨ ਸੇਵੈਂ।ਅਵਸਰ ਪਾਇ ਪੀਰ ਪੁਨ ਆਏ*।ਕਰਾਮਾਤ ਕਾਮਲ ਸਮੁਦਾਏ॥੯॥ ਨਮੋ ਕਰੀ ਹੁਇ ਖਰੇ ਅਗਾਰੀ।'ਕਯੋਂ ਤੁਮ ਸਹੋ ਕਸ਼ਟ ਤਨੁ ਭਾਰੀ?ਹਤਹਿੰ ਦੁਸ਼ਟ ਕੋ ਬਿਲਮ ਨ ਲਾਵੈਂ।ਆਗਜ਼ਾ ਤਨਕ ਆਪ ਕੀ ਪਾਵੈਂ'॥੧੦॥ਸਭਿ ਕੋ ਸਾਦਰ ਬਾਕ ਉਚਾਰੇ।'ਕਯੋਂ ਤੁਮ ਨਾਨਾ ਦ੍ਰਿਸ਼ਟਿ ਨਿਹਾਰੇ[4]?।ਏਕ ਆਤਮਾ ਪੂਰਨ ਸਾਚੋ। ਜਗਤ ਅਕਾਰ ਜਾਨਿ ਸਭਿ ਕਾਚੋ॥੧੧॥ਹਮਰੇ ਤਨ ਤ੍ਰਯਾਗਨਿ ਮਹਿੰ ਐਸੇ। ਕਾਰਨ ਅਨਿਕ ਜਾਨੀਅਹਿ ਤੈਸੇ। ਸਮਾ ਸੁ ਪਹੁੰਚਨੋ ਲਖਿ ਚਿਤ ਰਾਚੋ।ਕਰਨੋ ਚਹੈਂ ਹਮ ਸਭਿ ਕੋ ਸਾਚੋ॥੧੨॥ਆਪ ਆਪਨੇ ਥਾਨ

[1]ਖਰਬਰਾਟ। [2]ਜੋ ਜਗਤ (ਵਿਚ) ਕਰਾਮਾਤ ਵਾਲੇ ਸਨ (ਤਿਨ੍ਹਾਂ ਵਿਚ)। [3]ਧਰਤੀ (ਨਾਲੋਂ) ਤੋੜਕੇ (ਅ) ਪ੍ਰਿਥਵੀ ਦਾ (ਇਤਨਾ) ਟੋਟਾ। [4]ਨਾਨਾਪਨੇ ਦੀ ਨਜ਼ਰ ਨਾਲ ਵੇਖਦੇ ਹੋ, 'ਇਕ' ਵੇਖੋ।

*ਮੀਆਂ ਮੀਰ ਦਾ ਆਉਣਾ ਭੀ ਹੋਰਨਾਂ ਨੇ ਲਿਖਿਆ ਹੈ।

ਸਿਧਾਵੋ। ਹਮਰੀ ਖੇਲ ਬੀਚ ਨਹਿੰ ਆਵੋ'। ਸੁਨਤਿ 'ਧੰਨਜ' ਕਹਿ ਕਰਿ ਸਭਿ ਗਏ। ਸਵਾਧਾਨ ਚਾਕਰ ਸਭਿ ਭਏ ॥੧੩॥ ਕਹੈਂ ਪਰਸਪਰ 'ਸੁਪਤੇ ਸਾਰੇ[1]। ਚਲੇ ਜਾਤਿ ਲਖਿ ਚੈਦੂ ਮਾਰੇ[2]'।ਗਹਿ ਅਸਿ ਢਾਲ[3]ਭਏ ਸਵਧਾਨੂ। ਇਕ ਆਸਨ ਗੁਰੁ ਥਿਰੇ ਸਥਾਨੂ[4]॥੧੪॥ ਸਕਲ ਜਾਮਨੀ ਗਈ ਬਿਹਾਇ। ਦਿਵਸ ਚਢੇ ਉਠਿ ਪਾਪੀ ਆਇ। ਰਿਦੇ ਬਿਚਾਰਹਿ–ਬਡ ਹਠਵੰਤਾ। ਇਤੇ ਕਸ਼ਟ ਤੇ ਨਹੀਂ ਬੁਲੰਤਾ॥੧੫॥ ਭੈ ਕਰਿ ਨਾਤਾ ਨਾਂਹਿਨ ਮਾਨਹਿ। ਬਿਨਾ ਤ੍ਰਾਸ ਤੇ ਬਾਕ ਬਖਾਨਹਿ। ਬਾਰਿਬਾਰਿ ਬਾਰੀ ਬਹੁ ਬਾਰੂ[5]। ਅਤਿ ਤਪਤਾਏ ਥਿਰਸੋ ਮਝਾਰੂ॥੧੬॥ ਪ੍ਰਾਨ ਜਾਨਿ ਲਗਿ ਹਠ ਪਹੁੰਚਾਵੈ। ਨਹਿ ਤਯਾਗੋਂ ਮੈਂ ਜਿਯਤਿ ਜਿ ਜਾਵੈ। ਆਜ ਤਪਤ ਕਰਿ ਲੋਹ ਬਿਸਾਲ। ਖਰੇ ਕਰੋਂ ਬੋਲਹਿ ਤਿਸ ਕਾਲ[6]–॥੧੭॥ਇਮ ਪਾਪੀ ਨੇਰਿਦੇ ਬਿਚਾਰਾ–ਨਾਤਾ ਦੇਉਂ ਕਿ ਕਰੋਂ ਸੰਘਾਰਾ–।ਕਹਿ ਕਰਿ ਦੀਰਘ ਲੋਹ ਮੰਗਾਈ।ਧਰਿ ਊਪਰਿ ਤੱਰ ਅਗਨਿ ਜਲਾਈ॥੧੮॥ਸਮ ਭਾਂਬੇ[7]ਕੇ ਤਪਤਿ ਕਰਾਈ।ਦੇਖਿ ਪਾਤਕੀ ਲਿਏ ਬੁਲਾਈ। 'ਇਸ ਪਰ ਖਰੇ ਹੋਹੁ ਤਪ ਸਹੋ। ਨਾਂਹਿ ਤ ਨਾਤਾ ਲੈਬੇ ਚਹੋ'॥੧੯॥ਗੁਰੂ ਨ ਉੱਤਰਦੀਨਿਸਿਕੋਈ।ਲੋਹ ਅਰੂਢਨਿ ਊਰਮਹਿੰਹੋਈ[8]। ਆਦਿ ਚੰਡਾਲ ਜਿ ਕਿਨਹੂੰ ਨਿਹਾਰੇ। ਸਭਿਹਿਨਿ 'ਹਾਹਾਕਾਰ' ਉਚਾਰੇ ॥੨੦॥'ਇਹ ਚੰਡਾਲਨਿ ਤੇ ਅਤਿਪਾਪੀ।ਰਿਦੇ ਨ ਕਰੁਨਾਕੈਸਿਹੁੰ ਬਸਾਪੀ'। ਚਢੇ ਲੋਹ ਪਰ ਭੀ ਥਿਰ ਠਾਂਢੇ। ਦੇਖਿ ਦੇਖਿ ਸਿੱਖਨਿ ਦੁਖ ਬਾਢੇ ॥ ੨੧ ॥ ਚਹੈਂ ਜਾਨਿ ਢਿਗ, ਜਾਨਿ ਨ ਦੇਤੇ। ਰਸਰਿਨਿ ਬਾਂਧੇ ਦਿਢ ਕਰਿ ਲੇਤੇ। ਅਗਨਿ ਬਿਪਰਜੇ ਸੀਲ ਕਰਜੋ ਹੈ[9]।ਛਰਤਿ ਗੁਰੂ ਤੇ ਤੋਜ ਹਰਜੋ ਹੈ ॥੨੨॥ ਤਊਗੁਰੂ ਪਗ ਤਰਵਾ ਜਾਰੇ[10]। ਪਾਪੀਬੈਠਜੋ ਸਮੁਖ ਨਿਹਾਰੇ।ਪੁਨਕਹਿਕਰਿ ਤਰ ਅਗਨਿ ਜਰਾਈ। ਪੂਰਬ ਕੇ ਸਮਸਰ ਤਪਤਾਈ॥੨੩॥ਚਿਤ ਬਾਂਛਿਤ –ਹੁਇ ਦੁਖ ਤੇ ਦੀਨ। ਮਾਨਹਿ ਨਾਤਾ ਭਰ ਚਿਤ ਚੀਨਿ–।ਤਿਸਿ ਦਿਨ ਸਤਿਗੁਰੁਕਛੁ ਨ ਬੋਲੇ।ਤਪਤ ਲੋਹਪਰ ਥਿਰੇ ਅਡੋਲੇ॥੨੪॥ਜਰਤਿ ਚਰਮ ਅਪਨੋ ਦਿਖਰਾਵੈਂ। ਅਗਨਿ ਤਾਪ ਤੇ ਪੀਰ ਨ ਪਾਵੈਂ।–ਅਜ਼ਮਤ ਨਹਿ

[1](ਸਿਪਾਹੀ) ਕਹਿੰਦੇ ਹਨ ਆਪਸ ਵਿਚ, 'ਅਸੀਂ ਸਾਰੇ ਮੈਂ ਗਏ' ਸਾਂ। [2]ਜੇ ਗੁਰੂ (ਜੀ)ਚਲੇ ਜਾਂਦੇ, (ਇਹ) ਜਾਣਕੇ ਚੈਦੂ (ਸਾਨੂੰ) ਮਾਰਦਾ। [3]ਢਾਲ ਤਲਵਾਰ। [4]ਉਸ ਥਾਂ ਤੇ। [5]ਵਾਰੰਵਾਰ ਜਲ ਤੇ ਬਹੁਤ ਰੇਤਾ। [6]ਤਦੋਂ (ਮੈਂ) ਕਹਾਂਗਾ (ਅ) ਤਦੋਂ ਬੋਲਣਗੇ (ਭਾਵ ਮੰਨ ਲੈਣਗੇ)। [7]ਤਾਂਬੇ ਵਤ (ਲਾਲ)। [8]ਚੜ੍ਹਨ ਦੀ ਦਿਲ ਵਿਚ (ਤਿਆਰੀ) ਹੋਈ। [9]ਅੱਗ ਨੇ (ਆਪਣਾ) ਸੁਭਾਉ ਉਲਟ ਲਿਆ ਭਾਵ ਠੰਢੀ ਪੈ ਗਈ। [10]ਤਲੀਆਂ ਸਾੜੀਆਂ।

ਜਾਨਹਿੰ ਕਿਮ ਏਹੀ–।ਪਰੇਫਲੁਹੈਸਗਰੀਦੇਹੀ॥੨੫॥ਹੈਰਿ ਨਹੀਂ ਪਰਤੀਤ ਉਪਾਵੈ। ਜਾਂਤੇ ਅਪਨੋ ਦੁਖ ਦਿਖਰਾਵੈਂ*। ਰਹੇ ਜਾਮ ਲਗਿ ਠਾਂਢੇ ਊਪਰ। ਪੁਨ ਉਤਰਾਏ ਥਿਰਗੁਰੁ ਭੂਪਰ॥੨੬॥ਪਚਸੋ ਰਿਦੇਬਹੁ ਚਿਤਹਿ ਉਪਾਧਾ[1]। –ਬੋਲਸੋ ਨਹੀਂ, ਤ੍ਰਾਸ ਨਹਿੰ ਪਾਧਾ। ਕੌਨ ਜਤਨ ਕਰਿ ਇਸੋ ਮਨਾਵੈਂ। ਕੋ ਸੰਕਟ ਐਸੋ ਦਿਖਰਾਵੈਂ ॥੨੭॥ ਜਿਸਤੇ ਅਧਿਕ ਤ੍ਰਾਸ ਕੋ ਪਾਇ। ਬੋਲਹਿ ਤਤਛਿਨ ਮੌਨ ਹਟਾਇ।ਇਹ ਬਡ ਧਰਮੀ ਧਰਮ ਸੰਭਾਰੈ।ਪ੍ਰਾਨ ਜਾਤਿ ਲੌ ਨਹੀਂ ਨਿਵਾਰੈ॥੨੮॥ਯਾਂਤੇ ਧਰਮ ਹਰਨ ਕੋ ਤ੍ਰਾਸ।ਦਿਖਰਾਵੈਂ ਪੁਨ ਪੁਰਵੈਂ ਆਸ–। ਇਮ ਨਿਸ਼ਚੋ ਕਰਿ ਮੂਰਖ ਮਾਨੀ। ਕਹੀ ਸਿਪਾਹਨਿ ਕੋ ਸੰਗ ਬਾਨੀ॥੨੯॥ 'ਇਕ ਚਲਿ ਜਾਹੁ ਚੰਡਾਲਨਿ ਪਾਸ। ਆਜ ਭਈ ਕੋ ਗਊ ਬਿਨਾਸ। ਤਿਸ ਕੋ ਚਰਮ ਉਤਾਰਤਿ ਲਯਾਵੋ। ਸਭਿ ਸਰੀਰ ਇਸ ਕੋ ਮਢ-ਵਾਵੈਂ'॥੩੦॥ਸਤਿਗੁਰੁ ਸ਼ੂਨ ਸੁਨਾਇ ਬਖਾਨਾ। 'ਭੋਰ ਹੋਤਿ ਲਯਾਵੋ ਇਸ ਥਾਨ॥ਬੈਠਿ ਨਿਕਟ ਦੁਖ ਦੇਉਂ ਮਹਾਨੋ।ਧਰਮ ਬਿਗਾਰ ਪ੍ਰਾਨ ਪੁਨ ਹਾਨੋਂ' ॥੩੧॥ਇਮ ਕਹਿ ਮੂਰਖ ਸਦਨ ਸਿਧਾਰਾ। ਕ੍ਰੋਧੀ ਕਪਟੀ ਬਡ ਹਤਿਆਰਾ। ਸੋ ਦਿਨ ਗਯੋ ਬੀਤ ਨਿਸ ਆਈ।ਛਾਯੋ ਸਭਿ ਜਗ ਤਮ ਸਮੁਦਾਈ॥੩੨॥ ਅਰਧਿ ਰਾਤਿ ਜਾਨੀ ਜਬਿ ਹੋਈ।ਨੁਖਾ ਅਘੀ ਕੀ ਸੁਨਿ ਸੁਨਿਸੋਈ। ਸੰਕਟ ਮਹਾਂ ਪਾਇ ਕਰਿ ਰੋਈ।– ਖਾਨ ਪਾਨ ਗੁਰਿ ਕਰਹਿੰ ਨ ਕੋਈ॥੩੩॥ਜਾਇ ਆਜ ਸੁਧ ਲੇਵੈਂ ਗੁਰ ਕੀ। ਕਰਹਿੰ ਕਹਾਂ ਸੁਨਿਹੌਂ ਸਭਿ ਉਰਕੀ–।ਸਭਿਤੇ ਚੋਰੀ ਚਲਿ ਕਰਿ ਆਈ।ਖਰੇ ਸਿਪਾਹੀ ਝਿਰਕ ਹਟਾਈ॥੩੪॥ਤਥਿਕੰਚਨ ਕੇ ਭੂਖਨ ਦੀਨਿ। ਅੰਤਰ ਥਰੀ ਦਰਸ ਗੁਰ ਕੀਨਿ।ਹਾਥ ਜੋਰਿ ਤਥਿ ਖਰੀ ਬਿਚਾਰੀ:–'ਮੈਂ ਅਪਰਾਧਨਿ ਪ੍ਰਭੂ ਤੁਮਾਰੀ ॥ ੩੫ ॥ ਕਸ਼ਟ ਇਤੇ ਸੁਨਿ ਜੀਵਤਿ ਰਹੀ।ਦੁਸ਼ਟਕੁਟੈਬ ਤਜਨੋ ਮੈਂਨਹੀਂ।ਚਲਹਿ ਨਹੀਂ ਕੁਛ ਮੋਰੋਚਾਰ। ਨਿਜ ਮਰਨੋ ਇਕ ਹਾਥ ਮਝਾਰਾ[2]' ॥ ੩੬ ॥ ਸੁਨਿ ਸਤਿਗੁਰ ਬੋਲੇ ਸੁਖ-ਦਾਯਕ। 'ਨਹੀਂ ਸੁਤਾ ! ਤੂੰ ਇਸਘਰ ਲਾਯਕ।ਭਈ ਪ੍ਰਭਾਤਿ ਕਰਹਿੰ ਤਥਿ ਤਯਾਰੀ। ਚਲਿਬੋ ਚਹੈਂ, ਚਲਿ ਸੰਗ ਹਮਾਰੀ' ॥੩੭॥ ਬੋਲੀ'ਸੇਵ ਜਥਾ ਮੈਂ

[1]ਚਿਤਵਦਾ ਹੈ ਉਪਾਵਾਂ ਨੂੰ। [2](ਮੇਰੀ) ਆਪਣੀ ਮੌਤ (ਇਕ ਮੇਰੇ) ਆਪਣੇ ਹੱਥ ਵਿਚ ਹੈ।

*੩੪ ਤੋਂ ਇੱਥੋਂ ਤਕ ਦਾ ਭਾਵ ਇਹ ਹੈ ਕਿ ਕਿਵੇਂ ਏਹ ਲੋਕ ਕਰਾਮਾਤਾਂ ਨਾ ਸਮਝ ਲੈਣ, ਸਾਰੇ ਪਿੰਡੇ ਤੇ ਫਲੂਹੇ ਤੇ ਸੜਦਾ ਮਾਸ ਦਿਖਾ ਰਹੇ ਹਨ, ਜੋ ਇਨ੍ਹਾਂ ਨੂੰ ਵੇਖਕੇ ਏਹ ਪ੍ਰਤੀਤ ਦੇ ਘਰ ਵਿਚ ਨਾ ਆ ਜਾਣ ਕਿ ਆਪ ਗੋਬਿੰਦ ਰੂਪ ਹਨ।

ਲਾਯਕ। ਕਹਿ ਦੀਜੈ ਸੋ ਕਰੌਂ ਸੁਭਾਯਕ।ਕ੍ਰਿਪਾ ਕਰੀ ਅਬਿ ਮੋਹਿ ਬਤਾਵਾ। ਤਜਾਗੋਂ ਪ੍ਰਾਨ ਨ ਜੀਵਨਿ ਭਾਵਾ'॥੩੮॥ਗੁਰ ਕਹਿੰ'ਹਮਰੇ ਚਾਹ ਨ ਕੋਈ। ਜਾਹੁ ਅਬੈ ਕਰਿ ਚਿਤ ਰੁਚਿ'ਜੋਈ'।ਸੁਨਿ ਗਮਨੀ ਮ੍ਰਿਤੁ ਨਿਸ਼ਚੈ ਕਰਿਕੈ। –ਕਜਾ ਫਲ ਪੈਹੌਂ ਪ੍ਰਾਨਨਿ ਧਰਿਕੈ–॥੩੯॥ਬਿਤੀ ਬਿਭਾਵਰਿ[1] ਭਈ ਪ੍ਰਭਾਤੀ ।ਬੈਠੇ ਰਹੇ ਗੁਰੂ ਤਿਸ ਭਾਂਤੀ।ਸਗਰੇ ਨਗਰ ਪਰਜੋ ਬਡ ਰੌਰਾ । ਘਰ ਘਰ ਦਰ ਦਰ ਠੌਰਹਿੰ ਠੌਰ॥੪੦॥ਬਾਰਿ ਬਾਰਿ ਤਿਸ ਪੌਰ ਅਗਾਰੀ।ਫਿਰਿ ਫਿਰਿ ਜਾਤਿ ਨਿਹਾਰ ਨਿਹਾਰੀ । ਨਿਸ ਦਿਨ ਰਹੈਂ ਕਿਵਾਰ ਅਸੰਜਤਿ[2]। ਬਾਂਛਤਿ ਚਿਤ–ਕਿਮ ਹੋਇੰ ਸੁ ਭੰਜਤਿ[3]॥੪੧॥ਕਜਾ ਇਹ ਕਰਹਿ ਲਖੀਨਹਿੰ ਜਾਈ। ਵਹਿਰ ਗੁਰੂ ਨਿਕਸੇ ਨ ਕਦਾਈ।ਪੰਚਹੁੰ ਸਿੱਖ ਨਹੀਂ ਪੁਨ ਹੇਰੇ। ਭਏ ਕਹਾਂ ਬਚ ਸੁਨੇ ਨ ਫੇਰੇ–॥੪੨॥ਦੁਰਿ ਦੁਰਿ[4]ਮਿਲਹਿੰ ਕਰਹਿੰ ਗੁਰਬਾਤਿ।'ਕਰਹਿ ਪਾਤਕੀ ਕਜਾ ਉਤਪਾਤਿ। ਜਬਿ ਕੋ ਅੰਤਰਿ ਲੇ ਪਰਵੇਸ਼ਾ। ਕਿਮ ਕਲੇਸ਼ ਦੇ, ਸੁਨਜੋ ਨ ਲੇਸ਼ਾ ॥੪੩॥ ਬਸ ਨਹਿੰ ਚਲਹਿ, ਜਤਨ ਕੁਛ ਹੋਇ ਨ। ਸ਼ਾਹੁ ਸਮੀਪੀ ਜੁਤਿ ਢਿਗ ਕੋਇ ਨ[5]।ਧੂਮਸਾਲਾ ਮਿਲਿ ਮਿਲਿ ਪਛੁਤਾਵੈਂ । ਨਹਿੰ ਦਿਨ ਮਹਿੰ ਬਿਵਹਾਰ ਚਲਾਵੈਂ ॥੪੪॥ ਖਾਨ ਪਾਨ ਰੁਚਿ ਤੇ ਨਹਿੰ ਕਰੈਂ । 'ਸਤਿਗੁਰੁ, ਪਾਪੀ ਕੇ ਬਸਿ ਪਰੇ । ਚਿਰੰਕਾਲ ਕੋ ਦ੍ਵੈਸ਼ ਕਰੈਂਤਾ । ਨਿਕਟ ਮੁਗ਼ਾਲ ਚੁਗਲੀ ਉਗਲੈਂਤਾ ॥੪੫॥ ਸਤਿਗੁਰ ਨਾਤਾ ਲੈਹਿੰ ਨ ਕਬੈ । ਇਹ ਮਨਵਾਵਤਿ ਲਖੀਯਤਿ ਅਬੈ । ਹਠ ਕੋ ਤਜਾਗਹਿੰ ਲੈਹਿੰ ਸਗਾਈ । ਇਹੀ ਬਾਤ ਆਛੇ ਬਨਿਆਈ' ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਚੰਦੂ ਕੁਹਿ ਗੁਰੂ ਪ੍ਰਯੰਕ ਬਰਨਨੇ ਨਾਮ ਅਸ਼ਟ ਤ੍ਰਿੰਸਤੀ ਅੰਸੂ ॥ ੩੮ ॥

੩੭. [ਕਸ਼ਟ । ਸਚਖੰਡ ਗਵਨ]।

ਦੋਹਰਾ ॥ ਉਠਜੋ ਪ੍ਰਾਤ ਚੰਦੂ ਦੁਸ਼ਟ ਚਿਤਵਤਿ ਚਿਤ ਗੁਰ ਬਾਤਿ ।–ਆਜ ਮਨਾਵੌਂ ਜਿਮ ਚਹੌਂ ਨਾਂਹਿ ਤ ਕਰਿਹੌਂ ਘਾਤਿ ॥੧॥ਚੌਪਈ।ਅਤਿ ਪ੍ਰਿਯ ਧਰਮ ਰਿਦੇ ਜਿਸ ਕੇਰੇ।ਤਿਸ ਖੋਵਨਿ ਹਿਤ ਤ੍ਰਾਸ ਘਨੇਰੇ। ਕਰੌਂ ਆਜ ਬਿਧਿ ਸੁਤਾ ਸਗਾਈ । ਕੈ ਗੋ ਚਰਮ'ਦੇਉਂ ਮਢਵਾਈ–॥੨॥ ਇਮ ਚਿਤਵਤਿ ਪਹੁੰਚਜੋ ਤਹਿੰ ਆਈ । ਬੈਠਜੋ ਦੁਸ਼ਟ ਕ੍ਰੋਧ ਉਪਜਾਈ । ਨਿਕਟ ਗੁਰੂ ਕੇ ਬਾਕ ਬਖਾਨਾ। 'ਅਬਿ ਲੌ ਨਾਤਾ ਲਿਹੁ ਮਨ ਮਾਨਾ॥੩॥ ਸਕਲ ਮੁਲਖ ਮਾਲਿਕ ਅਬਿ ਸ਼ਾਹੁ।ਤਿਸਦਿਵਾਨ ਮੈਂ,ਬੈਠਤਿ ਪਾਹੁ।ਜਹਿੰ ਲਗਿ ਰਾਜ ਤੁਰਕ ਪਤਿ

[1]ਚਿੰਤੇ (ਦੀ) ਖਾਹਸ਼। [2]ਰਾਤ । [3]ਬੰਦ। [4]ਟੁੱਟ ਜਾਣ (ਤਖਤੇ) । [5]ਛੁਪ ਛੁਪ ਕੇ । [6]ਸ਼ਾਹ ਤੇ (ਸ਼ਾਹ ਦਾ) ਨਿਕਟ ਵਰਤੀ (ਦੋਹਾਂ) ਸਮੇਤ ਕੋਈ ਪਾਸ ਨਹੀਂ ਹੈ। [7]ਗਊ ਦੇ ਚੰਮ (ਵਿਚ)।

ਕੋਰਾ।ਤਹਿੰ ਲਗਿ ਹੁਕਮ ਚਲਤਿਹੈ ਮੇਰਾ॥੪॥ਤ੍ਰਾਸ ਨ ਤਨਕ ਸੁ ਮਨਮਹਿੰ ਜਾਨਾ। ਕਰਸੋ ਅਨਾਦਰ ਰੰਕ ਸਮਾਨਾ।ਸੋ ਫਲ ਅਬਿ ਲੇਵਹੁ ਦੁਖ ਘਨੇ। ਬਿਨਾ ਧਰਮ ਕਰਿ ਅਬਿ ਦਿਉਂ ਹਨੇ॥੫॥ਧੇਨੁ ਚਰਮ ਕੋ ਲੇਕਰਿ ਗੀਲਾ। ਲਪਟਾਵਹਿੰ ਜੋਤਿਕ ਭੁਵ ਛੀਲਾ[1]। ਪੁਨ ਆਤਪ[2] ਮਹਿੰ ਦੇਉਂ ਬਿਠਾਇ। ਸੁਸਕਹਿ[3] ਪ੍ਰਾਨ ਤੋਹਿ ਬਿਨ ਸਾਇ ॥੬॥ ਪੁਨਹ ਪਠੌਂ ਮੈਂ ਅਪਨ ਸਿਪਾਹੀ। ਘਰ ਕੋ ਲੂਟ ਲੇਹਿੰ ਧਨਪਾਹੀ।ਗਹਿ ਲੈਹੈ ਤਬਿ ਨੰਦਨ ਤੇਰਾ।ਇਸੀਰੀਤਿ ਦੇ ਕਸ਼ਟ ਬਡੇਰਾ॥੭॥ਕਰੌਂ ਘਾਤ ਨਹਿੰ ਜੀਵਤਿ ਛੋਰੌਂ।ਬਿਨਾ ਬੈਸ ਕਰਿਹੌਂ ਦੁਖ ਘੋਰੌਂ।ਨਾਂਹਿਤ ਨਾਤਾ ਮਾਨੋ ਆਜ। ਬਚੈਂ ਪ੍ਰਾਨ ਸਭਿ ਸੁਧਰਹਿੰ ਕਾਜ ॥੮॥ਸੁਲਹੀ ਸੁਲਬੀਪ੍ਰਿਥੀਆ ਮਰਸੋਕਰੇ ਜਤਨ ਤੁੰਹਾਥ ਨ ਪਰਸੋਚਹਤਿ ਗਏ ਮਰਿ, ਪੁਜੀ ਨ ਆਸਾ। ਮੈਂ ਅਬਿ ਕਰਿਹੌਂ ਤੋਰ ਬਿਨਾਸ਼ਾ॥ ੯॥ ਕਿਸ ਬਲ ਕੋ ਭਰੋਸ ਉਰ ਭੂਲਾ। ਮਮ ਸਮ ਬਲੀ ਕੋਰ ਪ੍ਰਤਿਕੂਲਾ।ਕਹਿਬੋ ਅਹੈ ਸੁ ਕਹੁ ਅਬਿ ਸਮੇ[4]।ਜਬਿ ਲਗਿ ਮੈਂ ਬੂਝਤਿ ਕਰਿ ਛਿਮੋ'॥੧੦॥ਸ਼੍ਰੀ ਅਰਜਨ ਸੁਨਿ ਕਰਿ ਸਭਿਸੌਨਾ ਬੋਲੇ ਬਾਕ ਜਿਨਹੁ ਕਿਤ ਭੌ ਨਾ[5]ਅਬਿ ਹਮ ਰਾਵੀ ਚਹੈਂ ਸ਼ਨਾਨਾ ਸੇਵਕ ਪੰਚ ਸੰਗ ਦਿਹੁ ਜਾਨਿ॥੧੧॥ਪੰਚ ਦਿਵਸ ਬੀਤੇਇਸ ਭਾਂਤੀ। ਦਈ ਸਜ਼ਾਇ ਅਗਨਿ ਸਮ ਤਾਤੀ। ਪਾਵਨ ਤਨੈ* ਪੁਨਹ ਜਿਮ ਕਰੈਂ। ਨਿਸ਼ਚਲ ਮਤਿ ਕਰਿ ਨਿਸ਼ਚੇ ਧਰੈਂ'॥੧੨॥ਸੁਨਿ ਕਰਿ ਦੁਸ਼ਟਹਿਰਦੇ ਹਰਖਾਯੋ ।–ਧਰਮ ਬਿਨਾਸ਼ਨਿ ਤੇ ਭਰਪਾਯੋ। ਅਬਿ ਇਹ ਮਾਨ ਲੇਇ ਹੈ ਨਾਤਾ।ਸੀਤਲ ਗਾਤ ਹੋਇ ਜਲ ਨਾਤਾ–॥੧੩॥ ਇਮ ਬਿਚਾਰ ਕਹਿ 'ਜਾਇ ਸ਼ਨਾਨਹੁ। ਬਚਹਿੰ ਪ੍ਰਾਨ ਕਹਿਬੋ ਮਨ ਮਾਨਹੁ'।ਦਸਕ ਸਿਪਾਹੀ ਕਰਿ ਸਵਧਾਨੋ। 'ਖੜਗ ਸਿਪਰ ਗਹਿ ਸੰਗਿ ਪਿਆਨੋ ॥੧੪॥ ਅਪਨੀ ਦ੍ਰਿਸ਼ਟਿ ਤਰੇ ਇਸ ਰਾਖਹੁ। ਫਿਰ ਕਿਸੂ ਢਿਗ ਕਛੂ ਨ ਭਾਖਹੁ। ਇਤ ਉਤ ਦੂਰਿ ਨ ਜਾਨੇ ਦੇਹੁ।ਰਾਵੀ ਤੀਰ ਸਥਿਰਤਾ ਲੇਹੁ॥੧੫॥ਅਪਰ ਗਰੀ ਤੇ[6] ਕਹਿ ਹਟਕਾਵਹੁ। ਮੱਜਤਿ ਬੈਠਤਿ ਕੁਛੁ ਨ ਅਲਾਵਹੁ। ਇਤ ਦਿਸ਼ਿ ਲਸਾਵਹੁ ਰਹਹੁ ਪਿਛਾਰੀ। ਸਿੱਖਨਿ ਜੁਤਿ ਇਸ ਰਖਹੁ ਅਗਾਰੀ'॥੧੬॥ ਇਮ ਕਹਿ ਕੀਨਿ ਘਨੀ ਤਕਰਾਈ। ਸੁਨਿ ਖਲ ਤੇ ਚਲਿ ਪਰੇ ਗੁਸਾਈਂ।ਪਰੇ ਢਲ੍ਹੋ ਸਰਬ ਸਰੀਰ। ਛਾਦਿ ਚਾਦਰੇ ਦੀਰਘ ਚੀਰ॥੧੭॥ਤਰੁਵਾ ਚਰਣ[7]ਜਰੇ ਬ੍ਰਿਣ ਹੋਏ। ਸਨੈ ਸਨੈ ਧਰ ਪਰਿ ਧਰਿ ਜੋਏ। ਨਿਕਟ ਪਿਰਾਲਾ ਸੇਵਕ ਹੇਰਾ। ਗਹਨੋ

[1]ਸਰੀਰ। [2]ਧੁੱਪ। [3]ਸੁੱਕ ਜਾਏਗਾ (ਚੰਮ)। [4](ਜੇ) ਕਹਿਣਾ ਹੈ ਸੋ ਹੁਣ ਕਹੁ ਵੇਲਾ ਹੈ। [5]ਹੋਰ ਕਿਸੇ ਗਲੀ ਵਿਚ ਜਾਣ ਤੋਂ। [6]ਚਰਨਾਂ ਦੀਆਂ ਤਲੀਆਂ। *ਪਾ–ਬਨੈ।

ਸਿਕੰਧ ਚਲੇ ਤਿਸ ਬੇਰਾ॥੧੮॥ਸਲਿਤਾ ਦਿਸਿ ਛੋਟੀ ਇਕ ਮੋਰੀ।ਗਮਨਤਿ ਨਿਕਸੇ ਗੁਰੁ ਤਿਸਓਰੀ।ਕੋ ਕੋ ਨਰ ਪਿਖਿ ਠਾਨਤਿ ਨਮੋ।ਲਾਲ ਬਰਣਮੁਖ ਕੋ ਤਿਹਸਮੋ॥੧੯॥ਭੋਜਨ ਕਿਯੋ ਨ ਪੀਯੋ ਪਾਨੀ।ਦੁਰਥਲ ਤਨ ਸਜ਼ਾਇ ਖਲ ਠਾਨੀ। ਹੇਰਿ ਹੇਰਿ ਨਰ ਉਰ ਬਿਸਮਾਵੈਂ।–ਕਜਾ ਇਨ ਦਸ਼ਾ ਭਈ ਗੁਰੁ ਜਾਵੈਂ[1]?॥੨੦॥ਚਿਤਕੀ ਬ੍ਰਿੱਤਿ ਏਕਰਸ ਤੈਸੇ। ਨਿਜਾਨੰਦ ਮਹਿੰ ਪੂਰਬ ਜੈਸੇ।ਤਨ ਪੀਰਾ ਤੇ ਭਿਗੀ ਨ ਸੋਈ[2]।ਮੇਰੁ ਹਿਲਾਇ ਨ ਜਿਮ ਨਰ ਕੋਈ॥੨੧॥ਸਨੈ ਸਨੈ ਰਾਵੀ ਕੇ ਤੀਰ।ਪਹੁੰਚੇ ਛੁਯੋ ਨੀਰ ਬਡ ਸੀਰ[3]। ਕਰ ਪੰਕਜ ਤੇ ਮੁਖ ਅਰਬਿੰਦ। ਕਰਨੋ ਪਖਾਰਨਿ ਧੀਰ ਮੁਕੰਦ॥੨੨॥ਬ੍ਰਿੰਦ ਚੁਰੇ ਕਰਿ ਮੁਖ ਸਿਤਲਾਯੋ।ਮਹਾਂ ਉਸ਼ਨਤਾ ਜੋ ਤਪਤਾਯੋ[4]।ਗਹਿ ਪਦ ਪਦਮ ਲੰਙਹਾ ਪਖਾਰੇ।ਪੂਵਿਸ਼ੇ ਜਲ ਮਹਿੰ ਮੱਜਨ ਧਾਰੇ॥੨੩॥ਵਹਿਰ ਨਿਕਸਿ ਪਟ ਸ਼ੁਸ਼ਕ ਲਿਯੋ ਹੈ। ਦੇਹ ਅਛਾਦਨਿ ਪੁਨਹ ਕਿਯੋ ਹੈ। ਜਪੁਜੀ ਪਾਠ ਕਰਤਿ ਉਰ ਪ੍ਰੇਮਾ।ਜੋ ਸਿੱਖਨਿ ਕੀ ਠਾਨਤਿ ਛੇਮਾ॥੨੪॥ਪੁਨ ਪੰਚਹੁ ਸਿਖ ਕੀਨਿਸ਼ਨਾਨੇ। ਗੁਰੁ ਬਾਨੀ ਕੋ ਪਾਠ ਬਖਾਨੇ। ਖਰੇ ਭਏ ਸਤਿਗੁਰੁ ਪਰਵਾਰ[5]।ਜਪੁਜੀ ਪਾਠ ਸੁਨਨੋ ਨਿਰਧਾਰ॥੨੫॥ਭੋਗ ਪਾਇ ਕਰਿ ਸੀਸ ਨਿਵਾਯੋ।ਪੁਨ ਸਿੱਖਨਿ ਸਨਿ ਬਾਕ ਅਲਾਯੋ। 'ਅਬਿ ਹਮ ਚਹਿੰ ਪਰਲੋਕ ਪਿਆਨਾ।ਚਿਤ ਜਿਮ ਕਹਤਿ ਸਕਲ ਹਮ ਠਾਨਾ॥ ੨੬ ॥ ਸ਼੍ਰੀ ਹਰਿ ਗੋਬਿੰਦ ਸੰਗ ਮਿਲੀਜੈ । ਹਮ ਦਿਸ਼ਿ ਤੇ ਬਹੁ ਧੀਰਜ ਦੀਜੈ।–ਕਰਹੁ ਨ ਸ਼ੋਕ ਗੁਬਿੰਦ ਗੁਨ ਗਾਵੋ। ਅਪਰ ਸਰਬ ਕੋ ਕਹੋ ਮਿਟਾਵੋ[6]॥੨੭॥ਸਾਧ ਹੋਇ ਤਖਤ ਪਰ ਰਾਜਹੁ । ਜਥਾ ਸ਼ਕਤਿ ਸੈਨਾ ਸੰਗ ਸਾਜਹੁ।ਪ੍ਰਥਮ ਚੰਦੁ ਤੇ ਪਲਟਾ ਲੀਜਹਿ । ਹਤਹੁ ਕੁਮੋਤ ਮਹਾਂ ਦੁਖ ਦੀਜਹਿ*॥੨੮॥ਸ਼੍ਰੀਗੁਰੁ ਅਮਰਦਾਸ ਕੀ ਅੰਸਾ ਨਿਕਟ ਹਕਾਰੋ ਕੁਲ

---

[1]ਜਾ ਰਹੇ ਹਨ। [2]ਭਾਵ ਬ੍ਰਿਤੀ । [3]ਠੰਢਾ। [4]ਬੜੀ ਗਰਮੀ ਨਾਲ ਜੋ ਤਪਿਆ ਹੋਯਾ ਸੀ । [5]ਸਤਿਗੁਰੂ ਜੀ ਦੇ ਆਲੇ ਦੁਆਲੇ । [6]ਕਹਿਕੇ (ਸ਼ੋਕ) ਮਿਟਾਓ । *ਸਤਿਗੁਰੂ ਜੀ ਖਿਮਾਂ ਦਾ ਘਰ ਹਨ, ਪਲਟੇ ਲੈਣੇ ਏ ਸੰਕਲਪ ਉਨ੍ਹਾਂ ਦੇ ਨਹੀਂ । ਹਾਂ ਜੈਸੀ ਕਰਨੀ ਤੈਸੀ ਭਰਨੀ ਇਕ ਅਜ਼ਲੀ ਅਸੂਲ ਹੈ । ਪੂਰਨ ਬ੍ਰਹਮ ਗਯਾਨੀ ਅਜਰ ਜਰਨ, ਖਿਮਾਂ ਦਾ ਘਰ ਕਵਿ ਜੀ ਆਪ ਉਨ੍ਹਾਂ ਨੂੰ ਕਹਿ ਰਹੇ ਹਨ, ਵੈਰ ਬਦਲੇ ਲੈਣ ਦੀ ਅਚਾਹਤਾ ਭੀ ਦੱਸੀ ਨੇ, ਕਵਿ ਜੀ ਅੰਕ ੩੮ ਵਿਚ ਕਹਿੰਦੇ ਹਨ:–

"ਨਹਿੰ ਸੰਕਲਪ ਰਿਦੇ ਮਹਿੰ ਕੀਨਾ। ਦੋਖੀ ਕਹੁ ਕਰਿਬੇ ਸੁਖ ਹੀਨਾ"।

ਗੁਰੂ ਹਰਿਗੋਬਿੰਦ ਜੀ ਵਿਚ ਵੀਰ ਰਸ ਨੂੰ ਸ਼ਾਂਤਿ ਰਸ ਦੀ ਰੱਖਜਾ ਲਈ ਏ ਪਰਜਾ ਏ ਭਲੇ ਤੇ ਬਦੀ ਨੂੰ ਤਾੜਨ ਏ ਦੁਖੀਆਂ ਨੂੰ ਸੁਖ ਦੇਣ ਲਈ ਉਦੇ ਕਰਨਾ ਹੋਰ ਬਾਤ ਹੈ; ਦੇਖੋ ਇਸੇ ਰਾਸਿ ਦੇ ਅੰਸੂ ੪੨ ਅੰਕ ੧੨ ਦੀ ਤੇ ਅੰਸੂ ੪੬, ਅੰਕ ੧੪ ਦੀ ਹੇਠਲੀ ਟੂਕ।

ਅਵਿਤੰਸ਼[1]। ਪ੍ਰਥਮ ਰੀਤਿ ਕਰਿ ਲੀਜਹਿ ਟੀਕਾ। ਸਕਲ ਬਡਿਨਿ ਸੰਗ ਕਹਿ ਬਚ ਨੀਕਾ॥੨੯॥ਬ੍ਰਿਧ ਆਦਿਕ ਸਿੱਖਨਿ ਸਨਮਾਨਹੁ।ਪੁਰਾ ਗੁਰੁਨਿ ਕੀ ਰੀਤਿ ਪ੍ਰਮਾਨਹੁ[2]।ਨਈ ਰੀਤਿ ਇਕ ਰਣ ਕੀ ਕੀਜਹਿ। ਅਪਰ ਪ੍ਰਥਮ ਸਮ ਗਤੀ ਚਲੀਜਹਿ–॥ ੩੦॥ ਦਾਹ ਦੇਹਿ ਨਹਿੰ ਕਰਿਹੁ ਹਮਾਰੀ। ਦਿਹੁ ਪ੍ਰਵਾਹ ਇਸ ਸਲਿਤਾ ਬਾਰੀ[3]। ਦਰਸ਼ਨ ਹਮਰੋ ਇਹ ਦਰਿਆਉ। ਉੱਤਰ ਦਿਸ਼ਿ ਸਿਰ ਦੱਛਣ ਪਾਉ[4]॥੩੧॥ ਏਕ ਰਬਾਬੀ ਤਬਿ ਚਲਿ ਆਯੋ। ਹਾਥ ਦੁਤਾਰਾ ਗੁਰੁ ਦਰਸਾਯੋ। ਕਹਯੋ ਤਾਂਹਿ ਕੌਂਕਿਰਤਨ ਕਰਹੁ।ਸਲਿਤਾ ਤੀਰ ਰੁਚਿਰ ਥਲ ਥਿਰਹੁ[5]॥੩੨॥ ਗੁਰੂ ਪਛਾਨੇ ਬੰਦਨ ਕੀਨਿ। ਗਾਵਨਿ ਲਗਯੋ ਸ਼ਬਦ ਰਸ ਭੀਨ।ਬ੍ਰਹਮਾਦਿਕ ਲਖਿ ਕਰਿ ਗੁਰੁ ਤਮਾਰੀ। ਇੰਦ੍ਰਾਦਿਕ ਸੁਰ ਗੁਰ ਸੁਰ ਝਾਰੀ[6]॥੩੩॥ਬਿੱਦਮਾ ਧਰ[7] ਉਤਲਾਵਤਿ ਆਏ। ਕਿੰਨਰ, ਜੱਛ, ਅਪੱਸਰਾ ਲਯਾਏ। ਸਕਲ ਬਾਧੁ ਗਨ ਸਿੱਧ ਅਰੁ ਚਾਰਨ[8]।ਨਭਥਿਤਿ[9] 'ਜੈ ਜੈ' ਕਰਹਿੰ ਉਚਾਰਨਿ॥੩੪॥ਭਯੋ ਬਿਵਾਨ ਸਹਤ ਅਸਮਾਨ।ਪਸਰੀ ਜਹਿੰ ਕਹਿੰ ਜੋਤਿ ਮਹਾਨ। ਗੋਰਖਨਾਥ ਲੀਯੇ ਗਨ ਚੇਲਾ। ਪੀਰ ਅਜ਼ਮਤੀ ਮੇਲਿ ਸਕੇਲਾ॥੩੫॥ਗੁਪਤ[10] ਆਇ ਸਭਿ ਮੰਗਲ ਕਰਹਿੰ।ਪਰਵਾਰਤਿਚਹੁੰ-ਦਿਸ਼ਿ ਮਹਿੰ ਥਿਰਹਿੰ। ਸਤਿਗੁਰੁ ਚਰਿਤ ਕਹੈ, ਕੋ ਸੁਨੈ। ਬਿਸਮਤਿ ਹੁਇ ਕਰਿ ਉਰ ਮਹਿੰ ਗੁਨੈ॥੩੬॥[*]ਇਨ ਸਮ ਧੀਰਜ ਧਰਨੀ ਮਾਂਹਿ। ਜਗ ਮਹਿੰ ਅਪਰ ਬਿਚਰੀਅਹਿ ਕਾਹਿ।ਅਜਰ ਜਰਨਿ ਕੀ ਅਵਧਿ ਦਿਖਾਈ।ਅਛਤਿ[11] ਸ਼ਕਤਿ ਅਤਿ, ਦੁਖ ਅਤਿ ਪਾਈ॥੩੭॥ਨਹਿੰ ਸੰਕਪਲ ਰਿਦੇ ਮਹਿੰ ਕੀਨ। ਦੋਖੀ ਕਹੁ ਕਰਿਬੇ ਸੁਖ ਹੀਨਾ। ਇਨ ਕੀ ਉਪਮਾ ਇਨ ਹੂੰ ਬਨੈ। ਸਹੀ ਸਜਾਇ ਨ ਆਨੀਮਨੈ[12]॥੩੮॥ਅਨਿਕ ਪ੍ਰਕਾਰ ਗਗਨ ਮਹਿੰਕਹੈਂ।–ਅਬਿ ਆਵਹਿੰ–ਸਗਰੈ ਚਿਤ ਚਹੈਂ। ਸ਼੍ਰੀ ਸਤਿਗੁਰ ਤਬਿ ਕੁਸ਼ਾ ਮੰਗਾਈ*। ਕਿਸ ਦਿਜ ਕੇ ਘਰ ਤੇ ਸਮੁਦਾਈ॥੩੯॥ਆਸਤਰਨ[13] ਅਵਨੀ ਪਰ ਕੀਨ।ਬਿਸ-ਦ ਚਾਦਰਾ ਉਪਰ ਲੀਨ।ਪੌਢਿ ਗਏ ਆਛਾਦਯੋ ਬਦਨ। ਗਮਨਿ ਕਰਨਿ ਬੈਕੁੰਠ ਨਿਜ ਸਦਨ॥੪੦॥ ਤਮਾਗ ਦੇਹਿ ਜਬਿ ਚਢੇ ਬਿਮਾਨ। ਹਨੇ ਡੰਕ

---

[1]ਸ਼ਿਰੋਮਣ। [2]ਭਲੀ ਤਰ੍ਹਾਂ ਮੰਨੋ। [3]ਨਦੀ ਦੇ ਜਲ ਵਿਚ। [4]ਬ੍ਰਹਸਪਤ ਤੇ ਸਮੂਹ ਦੇਵਤੇ। [5]ਦੇਵਤਿਆਂ ਦੀ ਇਕ ਕਿਸਮ। [6]ਭੱਟ। [7]ਅਕਾਸ਼ ਵਿਚ ਟਿਕਕੇ। [8]ਗੁਪਤ ਲੋਕ ਦੇ ਵਾਸੀ। [9]ਹੁੰਦਿਆਂ। [10]ਨਾ ਲਿਆਂਦੀ ਮਨ ਵਿਚ। [11]ਵਿਛਾਵਣਾ।

*ਸਤਿਗੁਰੂ ਜੀ ਇਨ੍ਹਾਂ ਭਰਮਾਂ ਦੇ ਆਪ ਆਪਣੀ ਬਾਣੀ ਵਿਚ ਖੰਡਣਹਾਰ ਹਨ।

ਸੁਰ ਬ੍ਰਿੰਦ ਨਿਸ਼ਾਨਾ[1]। ਮੰਜੁਲ ਫੂਲਨਿ ਅੰਜੁਲ[2] ਡਾਰਹਿੰ। 'ਜੈ ਜੈ' ਏਕੋ ਬਾਰ ਉਚਾਰਹਿੰ॥੪੧॥ਬਾਰ ਆਰਤੀ ਪੁੰਜ[3] ਉਤਾਰਹਿੰ।ਧੂਪ ਧੁਖਾਵ ਸੁਗੰਧਿ ਬਿਥਾਰਹਿੰ। ਅਤਿ ਉਤਸਵ ਕੋ ਸਗਰੇ ਧਾਰਹਿੰ। ਨਮਸਕਾਰ ਕਰ ਬੰਦਿ ਦਿਖਾਰਹਿੰ॥੪੨॥ਭਯੋ ਅਕਾਸ਼ ਅਰਣ ਹੀ ਬਰਣਾ[4]। ਪਿਖਤਿ ਲੋਕ ਅਚਰਜ ਉਰ ਕਰਣਾ।ਸਿਖ ਕੀ ਸੁਤਾ ਜਾਨਿ ਤਬਿ ਗਈ।ਤ੍ਰਿਣ ਸਮ ਤਨ ਪਰਹਰਿ ਸੰਗ ਭਈ॥੪੩॥ਘਰ ਮਹਿੰ ਪਰੀ ਨ ਕਿਨਹੂੰ ਜਾਨੀ।ਭਈ ਗੁਰੂ ਸੰਗ ਭਾਗ ਮਹਾਨੀ। ਉਰਧ ਗੁਰੂ ਕੋ ਚਲਨੋ ਬਿਧਾਨਾ। ਗਨ ਦੇਵਨਿ ਕੋ ਸੰਗ ਪਧਾਨਾ॥੪੪॥ਰਾਗਨਿ ਰਾਚਿ ਅਪਸਰਾ ਨਾਚਹਿ[5]।ਚਲਹਿੰਅਗਾਰੀ ਕੌਤਕ ਮਾਚਹਿ।ਜਹਿੰ ਲਗਿ ਜਿਸ ਕੀ ਸ਼ਕਤਿ ਪਧਾਨਨਿ। ਬਹਰ ਚਿਰਹਿੰ ਪਿਖਿ ਕਰਿ ਊਚਾਨਨ[6]॥੪੫॥ਗੋਰਖ ਆਦਿ ਪੀਰ ਸਭਿ ਮੁਰੋ।ਬੰਦਨ ਕਰਿ ਕਰਿ ਨਿਜ ਥਲ ਫਿਰੋ। ਇੰਦ੍ਰ ਆਦਿਕ ਪੁਨ ਬੰਦਨ ਧਾਰੀ। ਹਟੇ ਸੰਗਿ[7], ਗੁਰ ਚਲੇ ਅਗਾਰੀ॥੪੬॥ਬ੍ਰਹਮ ਲੋਕ ਲਗਿ ਬ੍ਰਹਮਾ ਸਾਥ। ਪੁਨ ਆਗੇ ਗਮਨੇ ਗੁਰ ਨਾਥ। ਅਪਨੇ ਸਦਨ ਬਿਕੁੰਠ ਪਹੁਚੋ।ਸਰਬ ਲੋਕ ਤੇ ਅਹੈ ਜੁ ਊਚੋ॥ ੪੭॥ ਕੋਟਿਕ ਦਿਨ ਸੁਰ ਗਨ ਥਚ ਕਹੈਂ। ਸਤਿਗੁਰ ਚਰਿਤ ਸੁ ਅਚਰਜ ਅਹੈਂ। ਜਿਨ ਸਮਾਨਤਾ ਕਰਿਹੈ ਕੋਇ ਨ। ਭੂਤ ਨ ਭਯੋ ਭਵਿੱਖਨਤਿ ਹੋਇ ਨ* ॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸ਼੍ਰੀ ਗੁਰੂ ਅਰਜਨ ਸਾਹਿਬ ਜੀ ਪਰਲੋਕ ਗਮਨ' ਪ੍ਰਸੰਗ ਵਰਨਨੰ ਨਾਮ ਸਪਤ ਤ੍ਰਿੰਸਤੀ ਅੰਸੂ ॥ ੩੭ ॥

---

[1]ਧੌਂਸਿਆਂ ਤੇ। [2]ਚਿੱਟੇ ਫੁਲਾਂ ਦੇ ਬੁੱਕ। [3]ਸਾਰੇ। [4]ਲਾਲ ਰੰਗ ਦਾ। [5]'ਰਾਗ ਰਤਨ ਪਰਵਾਰ ਪਰੀਆ' ਤੋਂ ਮੁਰਾਦ ਹੈ। [6]ਉੱਚਾ ਮੁਖ। [7]ਨਾਲੋਂ ਮੁੜੇ।

*ਪਿੱਛੇ ਇਸੇ ਰਾਸਿ ਦੇ ਅੰਸੂ ੨੯ ਅੰਕ ੧੩ ਦੀ ਟੂਕ ਵਿਚ ਦੱਸ ਆਏ ਹਾਂ ਕਿ ਮਹਿਮਾ ਪ੍ਰਕਾਸ਼ ਨੇ ਕੇਵਲ ਸਤਿਗੁਰਾਂ ਵਲੋਂ ਸ਼ਹਿਜ਼ਾਦੇ ਖੁਸਰੋ ਨੂੰ ਰੋਟੀ ਦੇਣੀ ਲਿਖੀ ਹੈ, ਯਥਾ 'ਸੋ ਬਡਾ ਦੁਖੀ ਤਾਂ ਪਰ ਭਈ ਆਫਤਾਦੇਖ ਦਿਆਲ ਗੁਰ ਕਰੀ 'ਜ਼ਆਫਤਾਂਕੋ ਖਾਨ ਪਾਨ ਸਭ ਦੀਆ। ਨਿਜ ਕਰ ਗੁਜ਼ਰਾਨ ਕਚ ਤਿਨ ਕੀਆ'। ਕਿਸੇ ਨੇ ਉਸ ਸਮੇਂ ਅੱਖੀਂ ਦੇਖੀ ਲਿਖੀ ਹੋਵੇ, ਐਸੀ ਕੋਈ ਲਿਖਤ ਅਜੇ ਨਹੀਂ ਮਿਲੀ, ਸੋ ਇਹ ਗਲ ਕਿ ਸਚ ਮੁਚ ਗੁਰੂ ਜੀ ਨੂੰ ਖੁਸਰੋ ਮਿਲੇ ਨਿਸਚੇ ਸਿੱਧ ਕਿਸੇ ਨਹੀਂ ਕੀਤੇ। ਪਰੰਤੂ ਜੇ ਇਹ ਗਲ ਸਚ ਭੀ ਹੋਵੇ ਤਾਂ ਕੋਈ ਅਨੋਖੀ ਗਲ ਨਹੀਂ।ਸਤਿਗੁਰਾਂ ਨੂੰ ਸਭ ਮਿਲਨੇ ਵਾਲੇ ਲੰਗਰੋਂ ਪ੍ਰਸ਼ਾਦ ਛਕਦੇ ਸੀ,ਅਕਬਰ ਪਾਤਸ਼ਾਹ ਨੇ ਵੀ ਸਤਿਗੁਰਾਂ ਦੇ ਗ੍ਰਿਹ ਦਾ ਓਗਰਾ ਛਕਿਆ ਸੀ। ਹਰੀ ਪੁਰ ਵਾਲੇ ਰਾਜੇ ਵੀ ਲੰਗਰ ਦਾ ਪ੍ਰਸ਼ਾਦ ਛਕਿਆ ਸੀ। ਸੋ ਜਿਥੇ ਕਿ ਅਟੁੱਟ ਲੰਗਰ ਦਾ ਅਸੂਲ ਵਰਤੋਂ ਵਿਚ ਸੀ ਤੇ ਬਿਨਾਂ ਲਿਹਾਜ਼ ਜਾਤ ਜਨਮ ਤੇ ਕਰਮ

ਕੁਲ ਦੇ ਸਭਨੂੰ ਰੋਟੀ ਮਿਲਦੀ ਸੀ,ਉਥੇ ਜੋ ਸ਼ਾਹਜ਼ਾਦੇ* ਨੇ ਰੋਟੀ ਮੰਗੀ ਤੇ ਸਤਿਗੁਰਾਂ ਨੇ ਦਿੱਤੀ ਤਾਂ ਆਪਣੇ ਅਸੂਲ ਤੋਂ ਉਨ੍ਹਾਂ ਨੇ ਠੀਕ ਕੀਤਾ ਹੈ। ਸਤਿਗੁਰਾਂ ਨੇ ਆਪਣੇ ਆਤਮਕ ਤੇ ਸਦਾਚਾਰਕ ਅਸੂਲਾਂ ਨੂੰ ਮੁਹਰੇ ਰੱਖਣਾ ਹੈ, ਤੇ ਕਿਸੇ ਭੈ ਤੋਂ ਡਰ ਕੇ ਅਸੂਲ ਨਹੀਂ ਤੋੜਨੇ,ਹਉਮੈਂ ਵਿਚ ਆਫਰੇ ਜਰਵਾਣੇ ਹਾਕਮਾਂ ਤੇ ਪਾਤਸ਼ਾਹਾਂ ਨੇ ਜੋ ਨਹੀਂ ਸਮਝਣਾਂ ਤਾਂ ਨਾ ਸਮਝਣ। ਬਾਕੀ ਰਹੀ ਅਸਲ ਗਲ ਸੋ ਇਉਂ ਜਾਪਦੀ ਹੈ ਕਿ ਮੁਸਲਮਾਨ ਦੇਖੀਆਂ ਨੇ ਜੋ ਸਿੱਖੀ ਪ੍ਰਚਾਰ ਨਾਲ ਖੁਣਸ ਰਹੇ ਸਨ, ਤੇ ਮੁਸਲਮਾਨਾਂ ਦੇ ਸਿੱਖ ਬਣਨ ਤੋਂ ਵਧੇਰੇ ਦੁਖੀ ਸਨ, ਅਤੇ ਚੰਦੂ ਵਰਗੇ ਸੁਆਰਥੀਆਂ ਨੇ ਪਾਤਸਾਹ ਨੂੰ ਕੋਲੋਂ ਪਾ ਪਾ ਕੇ ਤੇ ਆਪਣੇ ਰੰਗਾਂ ਵਿਚ ਗੱਲਾਂ ਦੱਸਣੀਆਂ ਹੀ ਸਨ। ਕਿਸੇ ਕਿਹਾ 'ਖੁਸਰੇ ਦੇ ਹਕ ਵਿਚ ਦੁਆ ਕੀਤੀ' (ਦੇਖੋ ਦਬਿਸਤਾਨ ਮਜ਼ਾਹਬ) ਪਰ ਜਹਾਂਗੀਰ ਆਪ ਲਿਖਦਾ ਹੈ ਕਿ 'ਖੁਸਰੇ ਦੇ ਮੱਥੇ ਤੇ ਤਿਲਕ ਲਾਇਆ ਤੇ ਖਾਸ ਤਰ੍ਹਾਂ ਦਾ ਵਰਤਾਉ ਕੀਤਾ'। ਤਿਲਕ ਵਾਲੀ ਗਲ ਬੀ ਬਨਾਵਟੀ ਚੁਗਲੀ ਹੈ। ਸਤਿਗੁਰਾਂ ਦੇ ਘਰ ਵਿਚ ਤਿਲਕ ਕੇਵਲ ਆਪਣੇ ਜਾਨਸ਼ੀਨ ਨੂੰ ਦੇਂਦੇ ਸਨ, ਹੋਰ ਕਦੇ ਕਿਸੇ ਨੂੰ ਨਹੀਂ ਸਨ ਦੇਂਦੇ। ਅਕਬਰ ਤੀਸਰੇ ਸਤਿਗੁਰਾਂ ਪਾਸ ਆਇਆ ਸੀ ਤਿਲਕ ਨਹੀਂ ਦਿੱਤਾ, ਇਕ ਰਾਜਾ ਤੀਸਰੇ ਸਤਿਗੁਰਾਂ ਪਾਸ ਇਕ ਪੰਜਵੇਂ ਗੁਰਾਂ ਪਾਸ ਆਇਆ ਸੀ, ਕਿਸੇ ਨੂੰ ਤਿਲਕ ਨਹੀਂ ਦਿੱਤਾ। ਸੋ ਇਹ ਬੀ ਠੱਪੀ ਹੋਈ ਓਜ ਹੀ ਸੀ।

ਭਾਈ ਸੰਤੋਖ ਸਿੰਘ ਜੀ ਨੂੰ ਜੋ ਖਬਰ ਜਹਾਂਗੀਰ ਦਾ ਦਿਲ ਗੁਰਾਂ ਨਾਲ ਚੰਗੇ ਹੋਣ ਦੀ ਮਿਲੀ ਹੈ, ਠੀਕ ਨਹੀਂ। ਪਤਾ ਨਹੀਂ ਉਹਨਾਂ ਨੇ ਇਹ ਕਿਸੇ ਮੁਸਲਮਾਨ ਪੱਖੀ ਤੋਂ ਸੁਣੀ ਹੈ, ਯਾ ਮਗਰੋਂ ਜੋ ਪਾਤਸ਼ਾਹ ਨੇ ਚੰਦੂ ਨੂੰ ਹਵਾਲੇ ਕਰ ਦਿੱਤਾ ਸੀ,ਇਸ ਗਲ ਤੋਂ ਉਸ ਨੂੰ ਨਿਰਦੋਸ਼ ਮੰਨਕੇ ਸ਼ਰਧਾਲੂ ਬੀ ਮੰਨ ਲਿਆ। ਪਰ ਜਹਾਂਗੀਰ ਦੀ ਲਿਖਤ ਦਸਦੀ ਹੈ ਕਿ ਉਸ ਦੇ ਜੀ ਵਿਚ ਸਖਤ ਤਅੱਸਬ ਭਰਿਆ ਪਿਆ ਸੀ ਉਹ ਆਪ ਆਪਣੀ ਲਿਖੀ ਤੋਜ਼ਕ ਜਹਾਂਗੀਰੀ ਵਿਚ ਲਿਖਦਾ ਹੈ:—

"ਦਰ ਗੋਇੰਦਵਾਲ ਕਿ ਬਰ ਕਨਾਰੇ ਦਰਯਾਇ ਬਿਆਸ ਵਾਕਿਆਸਤ ਹਿੰਦੂਏ ਬੂਦ ਅਰਜਨ ਨਾਮ ਦਰ ਲਿਬਾਸੇ ਪੀਰੀ ਓ ਸ਼ੇਖੀ, ਚੁਨਾਂਚਿ ਬਿਸੀਆਰੇ ਅਜ਼ ਸਾਦਹ ਲੌਹਾਨੇ ਹਨੂਦ ਬਲਕਿ ਨਾਦਾਨ ਵ ਸਫੀਹਾਨੇ ਇਸਲਾਮ ਰਾ ਮੁਕੱਯਦ ਅਤਵਾਰੇ ਔਜ਼ਾਏ ਖ਼ੁਦ ਸਾਖ਼ਤਹ ਕੋਸਿ ਪੀਰੀਓ ਦਲਾਇਤ ਰਾ ਬੁਲੰਦ ਆਵਾਜ਼ਹ ਗਰਦਾਨੀਦਹ ਬੂਦ। ਓ ਰਾ ਗੁਰੂ ਮੇ ਗੁਫ਼ਤੰਦ। ਵ ਅਜ਼ ਇਤਰਾਫੇ ਜਵਾਨਬ ਗੋਲਾਨੇ ਗੋਲ ਪ੍ਰਸਤਾਨੇ ਬਦ ਰਜੂਅ ਆਵੁਰਦਹ ਇਅ਼ਤਕ਼ਾਦੇ ਤਮਾਮ ਬ-ਓ ਇਜ਼ਹਾਰ ਮੇ ਕਰਦੰਦ। ਅਜ਼ ਸਿਹ ਚਹਾਰ ਪੁਸ਼ਤੇ ਓ ਈਂ ਦੁਕਾਨ ਰਾ ਗਰਮ ਮੇ ਦਾਸ਼ਤੰਦ। ਮੁੱਦਤ ਹਾ ਬਖ਼ਾਤਿਰ਼ ਮੇ ਗੁਜ਼ਸ਼ਤ ਕਿ ਈਂ ਦੁਕਾਨਿ ਬਾਤਿਲ ਰਾ ਬਰ ਤਰਫ ਬਾਇਦ ਸਾਖਤ ਯਾ ਓ ਰਾ ਦਰ ਜਿਰਗਹ ਏ ਅਹਿਲਿ ਇਸਲਾਮ ਦਰ ਬਾਇਦ ਆਵੁਰਦ"।

ਅਰਥਾਤ—'ਗੋਇੰਦਵਾਲ ਵਿਚ ਜੋ ਕਿ ਦਰਯਾਇ ਬਿਆਸ ਦੇ ਕੰਢੇ ਤੇ ਹੈ ਅਰਜਨ ਨਾਮੀ ਇਕ ਹਿੰਦੂ ਪੀਰੀ ਤੇ ਸ਼ੇਖੀ ਦੇ ਭੇਸ ਵਿਚ ਰਹਿੰਦਾ ਸੀ। ਚੁਨਾਂਚਿ ਸਿੱਧੇ ਸਾਦੇ ਹਿੰਦੂਆਂ ਵਿਚ ਬਹੁਤ ਸਾਰੇ ਬਲਕਿ ਮੂਰਖ ਤੇ ਬਿਅਕਲ ਮੁਸਲਮਾਨਾਂ ਨੂੰ ਭੀ ਆਪਣੇ ਰਹਿਤ ਬਹਿਤ ਦਾ

*ਮੌਕਾਲਫ ਲਿਖਦਾ ਹੈ ਕਿ ਅਕਬਰ ਨੇ ਤਖਤ, ਖੁਸਰੇ ਅਪਣੇ ਪੋਤੇ ਨੂੰ ਦੇਣਾ ਕਿਹਾ ਸੀ, ਪਰ ਜਹਾਂਗੀਰ ਨੇ ਤਖਤ ਸਾਂਭ ਲਿਆ ਸੀ, ਇਸ ਕਰਕੇ ਸ਼ਹਾਜ਼ਾਦਾ ਆਗਰੇ ਤੋਂ ਨੱਠਾ ਸੀ ਕਿ ਪੰਜਾਬ ਤੇ ਅਫਗਾਨਸਤਾਨ ਮੈਂ ਲੈ ਲਵਾਂ।

ਧਾਰਨੀ ਬਣਾ ਕੇ ਆਪਣੀ ਪੀਰੀ ਤੇ ਗੁਰੂ ਪੁਣੇ ਦਾ ਢੋਲ ਬੜੇ ਜ਼ੋਰ ਸ਼ੋਰ ਨਾਲ ਵਜਾਇਆ ਹੋਇਆ ਸਾਸੁ। ਉਸ ਨੂੰ ਗੁਰੂ ਕਹਿੰਦੇ ਸਨ। ਸਭਨਾਂ ਪਾਸਿਆਂ ਤੋਂ ਝੂਠ ਦੇ ਪੁਜਾਰੀਆਂ ਦੇ ਟੋਲਿਆਂ ਦੇ ਟੋਲੇ ਉਸ ਵਲ ਆਉਂਦੇ ਤੇ ਉਸ ਪਰ ਪੂਰਾ ਭਰੋਸਾ ਪ੍ਰਗਟ ਕਰਦੇ ਸਨ। ਤਿੰਨ ਚਾਰ ਪੁਸ਼ਤਾਂ ਤੋਂ ਉਨ੍ਹਾਂ ਨੇ ਇਸ ਦੁਕਾਨ ਨੂੰ ਗਰਮ ਕਰ ਰਖਿਆ ਸੀ। ਕਿਤਨੇ ਚਿਰ ਤੋਂ ਮੇਰੇ ਦਿਲ ਵਿਚ ਇਹ ਆਉਂਦੀ ਸੀ ਕਿ ਇਸ ਝੂਠੀ ਦੁਕਾਨ ਨੂੰ ਦੂਰ ਕਰਦਿਆਂ ਯਾ ਉਸ (ਗੁਰੂ ਅਰਜਨ ਸਾਹਿਬ) ਨੂੰ ਦੀਨ ਇਸਲਾਮ ਦੀ ਜਮਾਤ ਵਿਚ ਲੈ ਆਵਾਂ।'

ਇਹ ਉਸ ਦੇ ਆਪਣੇ ਲੇਖ ਤੋਂ ਸਾਬਤ ਹੈ ਕਿ ਪਾਤਸ਼ਾਹ ਦੇ ਦਿਲ ਵਿਚ ਤਅੱਸਬ ਤੇ ਵੈਰ ਪਹਿਲੋਂ ਤੋਂ ਸੀ, 'ਦੂਰ ਕਰ ਦੇਵਾਂ ਅਰਥਾਤ ਮੂਲੋਂ ਮਿਟਾ ਦੇਵਾਂ ਯਾ ਇਸਲਾਮ ਵਿਚ ਦਾਖਲ ਕਰ ਲਵਾਂ' ਉਸ ਦੇ ਜੀ ਵਿਚ ਪਹਿਲੋਂ ਤੋਂ ਹੀ ਆ ਰਹੀ ਸੀ। ਉਸ ਨੂੰ ਬਹੁਤ ਗੁੱਸਾ ਮੁਸਲਮਾਨਾਂ ਦੇ ਸਿੱਖ ਬਣਨੇ ਦਾ ਸੀ। ਇਹ ਜ਼ਾਹਰ ਹੀ ਹੈ ਕਿ ਏਹ ਸੁਣੇ ਸੁਣਾਏ ਖਿਆਲ ਸਨ, ਜੋ ਜ਼ਾਲਬਨ ਚੁਗਲਖ਼ੋਰਾਂ ਦੇ ਪੁਚਾਏ ਹੋਏ ਸਨ। ਆਪੂੰ ਉਸ ਨੇ ਕੋਈ ਖੋਜ ਕਰਕੇ ਤਜਰਬਾ ਥੋੜਾ ਕੀਤਾ ਸੀ। ਫੇਰ ਬਾਕੀ ਜੋ ਬੇਅਦਬੀ ਦੇ ਵਾਕ ਪਾਤਸ਼ਾਹ ਨੇ ਲਿਖੇ ਹਨ ਸੋ ਤਅੱਸਬ ਭਰੇ ਦਿਲ ਤੋਂ ਹੋਰ ਆਸ ਹੀ ਕੀਹ ਹੋ ਸਕਦੀ ਹੈ। ਪਾਤਸ਼ਾਹ ਵਲੋਂ ਬੇਅਦਬੀ ਦੇ ਵਾਕ ਪੜ੍ਹਕੇ ਘਬਰਾਉਣਾ ਨਹੀਂ ਚਾਹੀਦਾ, ਇਹ ਵਾਕ ਦਲੀਲ ਹਨ ਉਸ ਦੇ ਦਿਲ ਵਿਚ ਪਹਿਲੇ ਭਰੇ ਕੀਨੇ, ਵੈਰ ਤੇ ਅਅੱਸਬ ਦੀ। ਫਿਰ ਪਾਤਸ਼ਾਹ ਲਿਖਦਾ ਹੈ ਕਿ:—

"ਤਾ ਆਂਕਿ ਦਰ ਈਂ ਅੱਯਾਮ ਖ਼ੁਸਰੋ ਅਜ਼ਾਂ ਰਾਹ ਅ਼ਬੂਰ ਮੇਂ ਨਮਦ। ਈਂ ਮਰਦਕਿ ਮਜ਼ਹੂਲ ਇਰਾਦਹ ਕਰਦ ਕਿ ਮੁਲਾਜ਼ਮਤੇ ਓਰਾ ਦਰ ਯਾਬਦ। ਦਰ ਮੰਜ਼ਲੇ ਕਿ ਜਾ ਵ ਮੁਕਾਮ ਓ ਬੂਦ ਖ਼ੁਸਰੋ ਰਾ ਨਜ਼ੂਲ ਉਫਤਾਦ,ਆਮਦਹ ਓਰਾ ਦੀਦ,ਵ ਬਾਜ਼ੇ ਮੁਕੱਦਿਮਾਤ ਫ਼ਰਾ ਯਾਫ਼ਤਹ ਬਓ ਰਸਾਨੀਦ ਵਾ ਬਰ ਪਸ਼ਾਨੀਏ ਓ ਅੰਗੁਸ਼ਤੇ ਅਜ਼ ਜ਼ਅਫ਼ਰਾਨ ਕਿ ਬ-ਇਸਤਲਾਹ ਹਿੰਦੂਵਾਨ ਕਸ਼ਕਾ ਗੋਇੰਦ ਕਸ਼ੀਦ ਵਾ ਆਂ ਰਾ ਸ਼ਗੁਨ ਮੇ ਦਾਨੰਦਾਚੂੰ ਈਂ ਮੁਕੱਦਿਮਾ ਬ-ਮੁਸਾਮਿਅ਼ ਜਾਹੋ ਜਲਾਲ ਮੇ ਰਸਦ ਵ ਬੁਤਲਾਨਿ ਓਰਾ ਬ ਵਜਹ ਅਕਮਲ ਮੇ ਦਾਨਿਸਤਮ ਅਮਰ ਕਰਦਮ ਕਿ ਓਰਾ ਹਾਜ਼ਿਰ ਸਾਖ਼ਤੰਦ ਵਾ ਮਸ਼ਾਕਨੇ ਮਨਾਜ਼ਲੇ ਫਰਜ਼ੰਦਾਨੇ ਓ ਰਾ ਬ-ਮੁਰਤਜ਼ਾ ਖ਼ਾਨ ਇਨਾਇਤ ਨਮੂਦਮ ਵ ਅਸਬਾਬੇ ਅਮਵਾਲੇ ਓਰਾ ਬਕੇਦਿ ਜ਼ਬਤਦਰ ਆਵੁਰਦਹ ਫਰਮੂਦਮ ਕਿ ਓਰਾਬ-ਸਿਆਸਤਬ-ਯਾਸਾ *ਰਸਾਨੰਦ।"

ਅਰਥਾਤ—'ਕਿ ਇਨ੍ਹਾਂ ਹੀ ਦਿਨਾਂ ਵਿਚ ਖੁਸਰੋ ਉਸ ਰਸਤੇ ਲੰਘਿਆ। ਇਸ.....ਖੁਰਸ਼ (ਭਾਵ ਗੁਰੂ ਜੀ ਨੇ) ਇਰਾਦਾ ਕੀਤਾ ਕਿ ਉਸ (ਖੁਸਰੋ) ਨੂੰ ਮਿਲੇ। ਉਸ ਪੜਾ ਉਤੇ ਜਿੱਥੇ ਕਿ ਉਸ ਦੀ ਜਗਾ ਤੇ ਟਿਕਾਣਾ ਸੀ, ਖੁਸਰੋ ਦਾ ਡੇਰਾ ਹੋਇਆ ਦੇਖ ਕੇ ਉਸ ਨੂੰ ਮਿਲਿਆ। ਕਈ ਗੱਲਾਂ ਕੀਤੀਆਂ ਤੇ ਉਸ ਦੇ ਮੱਥੇ ਪਰ ਆਪਣੀ ਉਂਗਲ ਨਾਲ ਕੇਸਰ ਦਾ ਟਿੱਕਾ ਲਾਇਆ ਜਿਸ ਨੂੰ ਕਿ ਹਿੰਦੂ ਤਿਲਕ ਆਖਦੇ ਤੇ ਸ਼ਗਨ ਸਮਝਦੇ ਹਨ। ਜਦ ਏਹ ਖਬਰ ਮੇਰੇ ਕੰਨਾਂ ਵਿਚ ਪਹੁੰਚੀ। ਮੈਂ ਉਸ ਦੇ ਝੂਠ ਨੂੰ ਬੜੀ ਚੰਗੀ ਤਰ੍ਹਾਂ ਜਾਣਦਾ ਸੀ, ਮੈਂ ਹੁਕਮ ਦਿਤਾ ਕਿ ਉਸ ਨੂੰ ਹਾਜ਼ਰ ਕਰਨ, ਉਸ ਦੇ ਘਰ ਬਾਰ ਤੇ ਪੁਤ੍ਰਾਂ ਨੂੰ ਮੁਰਤਜ਼ਾ ਖਾਂ ਨੂੰ ਬਖਸ਼ ਦਿਤਾ ਤੇ ਉਸ ਦੇ ਮਾਲ ਜਾਇਦਾਦ ਨੂੰ

*'ਯਾਸਾ' ਤੁਰਕੀ ਲਫ਼ਜ਼ ਹੈ, ਅਰਥ ਹੈ-ਕਤਲ ਕਰਨਾ, ਲੁੱਟਣਾ, ਬਦਲਾ ਲੈਣਾ।

ਜ਼ਬਤ ਕਰਕੇ ਮੈਂ ਹੁਕਮ ਕੀਤਾ ਕਿ ਉਸ ਨੂੰ ਕਤਲ ਦੀ ਕਰੜੀ ਸਜ਼ਾ ਦਿਤੀ ਜਾਵੇ।'

ਇਸ ਲਿਖਤ ਤੋਂ ਸਾਬਤ ਹੋਇਆ ਕਿ ਪਾਤਸ਼ਾਹ ਜਿਸ ਦੇ ਦਿਲ ਵਿਚ ਪਹਿਲਾਂ ਮਜ਼ਹਬੀ ਤਅੱਸਬ ਭਰਿਆ ਹੋਇਆ ਸੀ, ਜੋ ਆਪ ਮੰਨਦਾ ਹੈ ਕਿ ਪਹਿਲੋਂ ਤੋਂ ਉਨ੍ਹਾਂ ਦੇ ਝੂਠ ਨੂੰ ਪੂਰੀ ਤਰ੍ਹਾਂ ਜਾਣਦਾ ਸਾਂ, ਗਲ ਸੁਣਦੇ ਸਾਰ ਅੱਗ ਬਰੋਲਾ ਹੋ ਗਿਆ ਹੈ ਤੇ ਜੋ ਪਹਿਲਾਂ ਚਿਤਵਦਾ ਹੁੰਦਾ ਸੀ ਕਿ ਸਮਾਪਤੀ ਕਰਦਿਆਂ ਜਾ ਦਾਖਲ ਇਸਲਾਮ ਕਰ ਲਵਾਂ, ਸੋ ਇਸ ਬੇਹੂਦਾ ਜੋਸ਼ ਵਿਚ ਮੌਕਾ ਸਮਝ ਕੇ ਅਤਜ਼ਾਚਾਰ ਦਾ ਹੁਕਮ ਦੇ ਦਿਤਾ। ਇਹ ਬੀ ਇਸ ਤੋਂ ਸਾਫ ਸਿੱਟਾ ਨਿਕਲ ਰਿਹਾ ਹੈ ਕਿ ਪਾਤਸ਼ਾਹ ਨੇ ਤਹਕੀਕਾਤ ਨਹੀਂ ਕੀਤੀ, ਨਿਆਂ ਨਹੀਂ ਕੀਤਾ ਤੇ ਐਵੇਂ ਸੁਣਕੇ ਹੀ ਆਪਣੇ ਪਹਿਲੇ ਬਣੇ ਤਅੱਸਬ ਵਿਚ ਗੁੱਸਾ ਖਾ ਕੇ ਹੁਕਮ ਦੇ ਦਿਤਾ ਹੈ।

ਹੁਣ ਜਦ ਅਸਲੀਅਤ ਦੀ ਖੋਜ ਕਰੀਏ ਤਾਂ ਬਹੁ ਇਹ ਪੈਂਦਾ ਹੈ ਕਿ ਸ਼ਤਿਗੁਰ ਜੀ ਤੇ ਖੁਸਰੋ ਦਾ ਮੇਲ ਹੋਇਆ ਹੀ ਨਹੀਂ ਹੈ। ਇਹ ਇਕ ਊਜ ਸੀ ਜੋ ਤਅੱਸਬੀ ਮੁਸਲਮਾਨ ਹਾਕਮਾਂ, ਚੰਦੂ ਤੇ ਪ੍ਰਿਥੀਏ ਜਾ ਉਸ ਦੇ ਪਰਵਾਰ ਵਲੋਂ ਘੜੀ ਗਈ ਸੀ। ਉਹ ਖੋਜ ਇਸ ਪ੍ਰਕਾਰ ਹੈ:—

ਆਗਰੇ ਤੋਂ ਪਾਤਸ਼ਾਹ ਖੁਸਰੋ ਦੇ ਮਗਰੇ ਮਗਰ ਟੁਰਪੈਂਦਾ ਹੈ।ਰਸਤੇ ਵਿਚ ਖੁਸਰੋਦੇ ਠਹਿਰਨ, ਕਿਸੇ ਤੋਂ ਮਦਦ ਮਿਲਣ ਤੇ ਅੱਗੇ ਭੱਜੇ ਜਾਣ ਦੀ ਖ਼ਬਰ ਉਸ ਨੂੰ ਮਿਲਦੀ ਜਾਂਦੀ ਹੈ। ਮਦਦ ਦੇਣਹਾਰਾਂ ਨੂੰ ਸਜ਼ਾਵਾਂ ਦੇਈ ਜਾਂਦਾ ਹੈ। ਚੁਨਾਚਿ ਕਰਨਾਲ ਦੇ ਪਰਗਨੇ ਵਿਚ ਵੜਦਿਆਂ ਉਸ ਨੂੰ ਪਤਾ ਲਗਦਾ ਹੈ ਕਿ ਪੀਰ ਥਾਨੇਸਰੀ ਨੇ ਖੁਸਰੋ ਨੂੰ ਮਦਦ ਦਿਤੀ ਹੈ, ਜੈਸਾ ਕਿ ਪਾਤਸ਼ਾਹ ਆਪਣੀ 'ਤੁਜ਼ਕ ਜਹਾਂਗੀਰੀ' ਵਿਚ ਆਪ ਲਿਖਦਾ ਹੈ। "ਸ਼ੇਖ ਨਿਜ਼ਾਮ ਥਾਨੇਸਰੀ ਜੋ ਆਪਣੇ ਸਮੇਂ ਦਾ ਮਸ਼ਹੂਰ ਦੇਭੀ ਹੈ, ਖੁਸਰੋ ਨੂੰ ਮਿਲਿਆ ਤੇ ਉਸ ਨੂੰ ਦੁਆਈਂ ਦੇਕੇ ਠੀਕ ਰਸਤੇ ਤੋਂ ਗੁਮਰਾਹ ਕਰ ਦਿੱਤੇਸੁ ਤੇ ਫੇਰ ਹੁਣ ਮੈਨੂੰ ਮਿਲਣ ਆਇਆ। ਚੂੰਕਿ ਮੈਂ ਏਹ ਗਲਾਂ ਸੁਣ ਚੁਕਾ ਸਾਂ ਸੋ ਮੈਂ ਉਸ ਨੂੰ ਰਸਤੇ ਦਾ ਖਰਚ ਦੇਕੇ ਮੱਕੇ ਨੂੰ ਟੋਰ ਦਿਤਾ*।"

ਫਿਰ ਪਾਤਸ਼ਾਹ ਲਿਖਦਾ ਹੈ ਕਿ ੧੬ ਤ੍ਰੀਕ ਜ਼ੀਉਲਹਜ (ਮੁਤਾਬਕ ੧੫ ਅਪ੍ਰੈਲ) ਨੂੰ ਮੈਂ ਸਰਾਇ ਕਾਜ਼ੀ ਸਾਂ, ੧੭ ਜ਼ੀ: (ਮੁਤਾ: ੧੬ ਅਪ੍ਰੈਲ) ਦੀ ਸਵੇਰੇ ਸੁਲਤਾਨ ਪੁਰ ਪੁੱਜਾ, ਇਥੇ ਦੁਪਹਿਰ ਤਕ ਰਿਹਾ। ਫੇਰ ਪੁਲ ਤੋਂ ਪਾਰ ਹੋ ਗੋਇੰਦਵਾਲ ਪੁਜਾ। ਏਥੇ ਖਬਰ ਮਿਲੀ ਕਿ ਖੁਸਰੋ ਤੇ ਫਤੇ ਹੋ ਗਈ ਹੈ। ਹੁਣ ਪਾਤਸ਼ਾਹ ਸਹਿਜੇ ਸਹਿਜੇ ਮੁਕਾਮ ਕਰਦਾ ਟੁਰਦਾ ਹੈ। ੨੮ ਜ਼ੀ: ਹੱਜ (੨੭ ਅਪ੍ਰੈਲ) ਨੂੰ ਜੈਪਾਲ ਅੱਪੜਦਾ ਹੈ। ਇਹ ਪਿੰਡ ਲਾਹੌਰੋਂ ੭ ਕੋਹ ਉਹੇ ਹੈ। ੧੭ ਤੋਂ ੨੮,ਰੋਜਾ ਲਗ ਪਗ ੧੨ ਦਿਨ ਮਾਝੇ ਵਿਚ ਪਾਤਸ਼ਾਹ ਰਹਿੰਦਾ ਹੈ, ਪਰ ਖੁਸਰੇ ਦੇ ਗੁਰੂ ਸਾਹਿਬ ਨੂੰ ਮਿਲਣ ਦੀ ਗਲ ਪਾਤਸ਼ਾਹ ਦੇ ਕੰਨਾਂ ਤਕ ਨਹੀਂ ਅੱਪੜਦੀ। ਹੋਰ ਖੁਸਰੇ ਦੀਆਂ ਸਾਰੀਆਂ ਖਬਰਾਂ, ਥਾਨੇਸਰੀ ਪੀਰ ਵਰਗੇ ਦੀਆਂ ਖੁਸਰੋ ਨੂੰ ਮਿਲਣ ਦੀਆਂ ਮੋਆਂ ਸਭ ਪਾਤਸ਼ਾਹ ਨੂੰ

*ਪਾਤਸ਼ਾਹ ਦੀ ਇਹ ਲਿਖਤ ਬੀ ਦੱਸਦੀ ਹੈਕਿ ਇਕ ਮੁਸਲਮਾਨ ਪੀਰ ਨੂੰ ਖੁਸਰੇ ਨੂੰ ਗੁਮਰਾਹ ਕਰਨ ਦੇ ਅਪ੍ਰਾਧ ਵਿਚ ਮੱਕੇ ਜਾਣ ਦੀ ਸਜ਼ਾ ਤੇ ਖਰਚ ਬੀ ਕੋਲੋਂ, ਤੇ ਗੁਰੂ ਜੀ ਨੂੰ ਜਿਨ੍ਹਾਂ ਨੂੰ ਉਹ ਹਿੰਦੂ ਸਮਝ ਰਿਹਾ ਹੈ (ਤੇ ਤਹਕੀਕਾਤ ਬੀ ਨਹੀਂ ਕਰਦਾ) ਜਾਇਦਾਦ ਜ਼ਬਤ ਤੇ ਕਤਲ ਦਾ ਹੁਕਮ ਦੇਂਦਾ ਹੈ। ਇਸਤੋਂ ਬੀ ਸਾਬਤ ਹੋਗਿਆ ਕਿ ਗੁਰੂ ਜੀ ਦੀ ਸ਼ਹਾਦਤ ਦਾ ਗੁੱਝਾ ਕਾਰਣ ਪਾਤਸ਼ਾਹ ਦਾ ਇਸਲਾਮੀ ਤਅੱਸਬ ਹੈਸੀ ਤੇ ਉਤੋਂ ਖੁਸਰੋ ਦੀ ਸੁਣੀ ਗਲ ਦਾ ਗੁੱਸਾ ਬਹਾਨਾ ਬਣ ਗਿਆ ਸੀ।

ਭੱਜਿਆਂ ਜਾਂਦਿਆਂ ਮਿਲਦੀਆਂ ਰਹੀਆਂ, ਹੁਣ ੧੨ ਦਿਨ ਮਾਝੇ ਵਿਚ ਰਹਿਕੇ ਪਾਤਸ਼ਾਹ ਨੂੰ ਕਿਉਂ ਖਬਰ ਨਾ ਮਿਲੀ ? ਇਹ ਹੋ ਨਹੀਂ ਸਕਦਾ ਕਿ ਖੁਸਰੋ ਗੁਰੂ-ਜੀ ਨੂੰ ਮਿਲਿਆ ਹੁੰਦਾ ਤਾਂ ਪਾਤਸ਼ਾਹ ਨੂੰ ਖਬਰ ਨਾ ਮਿਲਦੀ। ਪਾਤਸ਼ਾਹ ਦੇ ਸੂੰਹੀਏ ਤੇ ਇਨਾਮ ਲੈਣ ਦੇ ਲਾਲਚੀ ਚੁਗਲ ਖੋਰ ਚੱਪੇ ਚੱਪੇ ਭਰੇ ਪਏ ਸਨ। ਜਿਸ ਦਿਨ ਖੁਸਰੋ ਨੱਸਾ ਹੈ ਉਸੇ ਦਿਨ ਪਾਤਸ਼ਾਹ ਨੇ ਰਾਜਾ ਬਾਸੂ ਨੂੰ ਖੁਸਰੇ ਬਾਬਤ ਖਬਰਾਂ ਲੈਣ ਤੇ ਉਸਨੂੰ ਪਕੜਨ ਲਈ ਅਗਰੇ ਨਸਾਇਆ ਹੈ। ਇਹ ਰਾਜਾ ਬਾਸੂ ਪੰਜਾਬੀ ਸੀ। ਇਸ ਨੂੰ ਬੀ ਗੁਰੂ ਜੀ ਦੀ ਖਬਰ ਨਾ ਮਿਲੀ। ਕਦੇ ਹੋ ਸਕਦਾ ਹੈ ਕਿ ਜੇ ਖੁਸਰੋ ਗੁਰੂ ਜੀ ਨੂੰ ਮਿਲਿਆ ਹੁੰਦਾ ਤਾਂ ਪਾਤਸ਼ਾਹ ਨੂੰ ਸੁਲਤਾਨ ਪੁਰ, ਗੋਇੰਦਵਾਲ ਤੇ ੧੨ ਦਿਨ ਮਾਝੇ ਵਿਚ ਫਿਰਦਿਆਂ ਕਿਸੇ ਪਾਸਿਓਂ ਖਬਰ ਨਾ ਮਿਲਦੀ।

੨੯ ਜ਼ੀਃ ਹਜ (੨੮ ਅਪ੍ਰੈਲ) ਨੂੰ ਪਾਤਸ਼ਾਹ ਜੈਪਾਲ ਤੋਂ ਟੁਰਕੇ ਮਿਰਜ਼ਾ ਕਾਮਰਾਨ ਦੇ ਬਾਗ (ਲਾਹੌਰ ਦੇ ਲਾਗ) ਅੱਪੜਦਾ ਹੈ। ਇਥੇ ਖੁਸਰੋ ਦੇ ਹਾਰ ਖਾਕੇ ਭੱਜੇ ਜਾਂਦੇ ਦੀ ਸੋਧਰੇ ਦੇ ਪੱਤਣ ਤੇ ਫੜੇ ਜਾਣ ਦੀ ਖਬਰ ਪੁੱਜੀ ਤੇ ਚੌਥੇ ਦਿਨ ਅਰਬਾਤ ੩ ਮੁਹੱਰਮ (੧ ਮਈ) ਨੂੰ ਖੁਸਰੋ ਗ੍ਰਿਫ਼ਤਾਰ ਹੋਇਆ ਪਾਤਸ਼ਾਹ ਦੇ ਪੇਸ਼ ਹੋਇਆ, ਉਸੇ ਵੇਲੇ ਖੁਸਰੋ ਦੇ ਦੋ ਵਡੇ ਸਾਥੀ ਗਾਂ ਤੇ ਖੋਤੇ ਦੀ ਖੱਲ ਵਿਚ ਸੀਤੇ ਗਏ। ਕਈ ਸੌ ਖੁਸਰੋ ਦੀ ਫੌਜ ਦੇ ਆਦਮੀ ਜੋ ਗ੍ਰਿਫਤਾਰ ਸਨ ਸੂਲੀ ਦਿੱਤੇ ਗਏ*। ਪਾਤਸ਼ਾਹ ੯ ਮੁਹੱਰਮ (੭ ਮਈ) ਤਕ ਕਾਮਰਾਨ ਦੇ ਬਾਗ ਵਿਚ ਰਿਹਾ। ਜੋ ਜੋ ਲੋਕ ਅਪ੍ਰਾਧੀ ਸਮਝੇ ਗਏ ਸਜ਼ਾਵਾਂ ਪਾ ਗਏ, ਜਿਨ੍ਹਾਂ ਖਿਦਮਤਾਂ ਕੀਤੀਆਂ ਸਨ ਇਨਾਮ ਪਾ ਗਏ ਤੇ ਇਸ ਦਿਨ ਪਾਤਸ਼ਾਹ ਲਾਹੌਰ ਸ਼ਹਿਰ ਦਾਖਲ ਹੋਇਆ। ਗੋਇਆ ਇਸ ਤਾਰੀਖ ਖੁਸਰੇ ਦਾ ਮਾਮਲਾ ਮੁੱਕ ਚੁਕ ਗਿਆ, ਦੋਸ਼ੀ ਚੰਡੇ ਗਏ, ਸਹਾਯਕ ਇਨਾਮੇ ਗਏ। ਪਰ ਗੁਰੂ ਸਾਹਿਬ ਦੇ ਖੁਸਰੋ ਨੂੰ ਮਿਲਣ ਦੀ ਗਲ ਅਜੇ ਬੀ ਪਾਤਸ਼ਾਹ ਨੂੰ ਨਹੀਂ ਸੁਣਾਈ ਦੇਂਦੀ, ਕੇਸਾ ਅਚਰਜ ਹੈ। ਹੋਰ ਸੋਚ ਵਾਲੀ ਗਲ ਹੈ, ਹੁਣ ਤਾਂ ਦੋਸ਼ੀ ਸਾਰੇ ਗ੍ਰਿਫ਼ਤਾਰ ਹੋ ਗਏ ਸਨ ਉਨ੍ਹਾਂ ਤੋਂ ਪਾਤਸ਼ਾਹ ਦੇ ਪੱਖੀ ਅਹਿਲਕਾਰਾਂ ਨੇ ਤਸਦੀਹੇ ਦੇ ਦੇਕੇ ਯਾ ਲਾਲਚ ਪੇਸ਼ ਕਰ ਕਰਕੇ ਖੁਸਰੋ ਦੇ ਪੱਖੀਆਂ ਦੇ ਵੇਰਵੇ ਜ਼ਰੂਰ ਪੁੱਛੇ ਹੋਣਗੇ, ਪਰ ਕਿਤੋਂ ਕੋਈ ਗਲ ਸਤਿਗੁਰਾਂ ਦੇ ਮਿਲਣ ਦੀ ਇਨ੍ਹਾਂ ਤੋਂ ਬੀ ਨਾ ਮਿਲੀ, ਜੋ ਸਾਰੇ ਖੁਸਰੇ ਦੇ ਨਾਲ ਸਨ, ਜੇ ਗੁਰ ਜੀ ਨੂੰ ਖੁਸਰੋ ਮਿਲਿਆ ਹੁੰਦਾ ਤਾਂ ਸਭ ਨੂੰ ਪਤਾ ਹੁੰਦਾ। ਹੁਣ ਹੋਰ ਦੇਖੋ ੯ ਤੋਂ ਬਾਦ ੨੨ ਤਾਰੀਖ ਤੱਕ ੧੩ ਦਿਨ ਹੋਰ ਬੀਤ ਜਾਂਦੇ ਹਨ। ਗੋਯਾ ਮਾਮਲੇ ਮਿਟ ਚੁਕੇ ਨੂੰ ੧੩ ਕੁ ਦਿਨ ਹੋਰ ਉਪਰ ਲੰਘ ਗਏ ਹਨ। ੨੨ ਤਾਰੀਖ ਮੁਹੱਰਮ (੨੦ ਮਈ) ਤੋਂ ਬਾਦ ਕਿਸੇ ਦਿਨ† ਪਾਤਸ਼ਾਹ ਨੂੰ ਗੁਰੂ ਸਾਹਿਬ ਬਾਬਤ ਅਚਾਨਕ ਖਬਰ ਮਿਲਦੀ ਹੈ। ਹੁਣ ਵੀਚਾਰ ਕਰ ਲਓ ਕਿ ਵਾਕਿਆਤ ਦੀਆਂ ਤਾਰੀਖਾਂ ਦੀ ਘੋਖ ਸਾਬਤ ਕਰਦੀ ਹੈ ਕਿ ਜੇ ਕਦੇ ਗੁਰੂ ਸਾਹਿਬ ਦੇ ਮਿਲਣ ਦੀ ਗਲ ਅਮਰ ਵਾਕਿਆ ਹੁੰਦੀ ਤਾਂ ਪਾਤਸ਼ਾਹ ਨੂੰ ਜ਼ਰੂਰ ਵੇਲੇ ਸਿਰ ਖਬਰ ਮਿਲ ਜਾਂਦੀ। ਸਾਰੇ ਮਾਮਲੇ ਦੇ ਮੁੱਕ ਚੁਕਣ ਦੇ ਬੀ ੧੩ ਦਿਨ ਮਗਰੋਂ ਅਚਾਨਕ ਇਹ ਖਬਰ ਪਾਤਸ਼ਾਹ ਤਕ ਅਪੜਾਈ ਜਾਣੀ ਵਿਦ੍ਰੋਹੀਆਂ ਦਾ ਕੰਮ ਹੈ ਜਿਨ੍ਹਾਂ ਨੂੰ ਚੇਤਾ ਆਇਆ ਹੈ ਕਿ ਪਾਤਸ਼ਾਹ ਦੇ ਗੁੱਸੇ ਚੜ੍ਹੇ ਤੋਂ ਲਾਭ ਅਸਾਂ ਕਿਉਂ ਨਾ ਲਿਆ। ਬੱਸ ਉਸ ਘੜੀ ਤੇ

*ਐਲਫਿਨਸਟੋਨ ੭੦੦ ਲਿਖਦਾ ਹੈ। †ਗੁਰੂ ਸਾਹਿਬ ਦੀ ਸ਼ਹਾਦਤ ੩੯ ਮਈ ਨੂੰ ਹੈ, ਤੇ ਚਾਰ ਦਿਨ ਪਹਿਲੇ ਭੁਸਦੀਹੇ ਹਨ। ਇਕ ਅੱਧ ਦਿਨ ਪਹਿਲੇ ਖਬਰ ਮਿਲੀ ਹੋਸੀ। ਸੋ ੨੪ ਯਾ ੨੫ ਮਈ ਦੇ ਕਰੀਬ ਖਬਰ ਮਿਲੀ ਸਮਝੋ।

ਤਅੱਸੁਬ ਭਰੇ ਅਫਸਰਾਂ ਦੇ ਰਾਹੀਂ ਪੁਚਾਈ। ਪਾਤਸ਼ਾਹ ਆਪ ਮੰਨਦਾ ਹੈ ਕਿ ਓਹ ਅਗੇ ਹੀ ਤਅੱਸਬ ਦੀ ਅੱਗ ਨਾਲ ਗੁਰੂ ਸਾਹਿਬ ਦੇ ਵਿਰੁੱਧ ਸੀ, ਮਾਰ ਦੇਣ ਯਾ ਮੁਸਲਮਾਨ ਕਰ ਲੈਣ ਦਾ ਸੰਕਲਪ ਰੱਖਦਾ ਸੀ। ਝਟ ਵਹਿਸ਼ੀਆਨਾ ਸਜ਼ਾ ਦੇ ਦਿਤੀ।

ਹੁਣ ਇਸ ਵਿਚਾਰ ਨਾਲ ਇਕ ਹੋਰ ਵਿਚਾਰ ਰਲਾਉਣੀ ਹੈ ਤੇ ਫਿਰ ਹੋਰ ਸਫੁਟ ਸਹੀ ਹੋ ਜਾਣਾ ਹੈ ਕਿ ਗੁਰੂ ਸਾਹਿਬ ਜੀ ਦਾ ਕੋਈ ਤਅੱਲਕ ਖੁਸਰੋ ਦੇ ਮਾਮਲੇ ਨਾਲ ਨਹੀਂ ਸੀ।

ਚਿਰ ਮਗਰੋਂ ਜਦੋਂ ਪਾਤਸ਼ਾਹ ਨੇ ਚੰਦੂ ਨੂੰ ਗੁਰੂ ਹਰਿਗੋਬਿੰਦ ਜੀ ਦੇ ਹਵਾਲੇ ਕਰ ਦਿਤਾ ਹੈ* ਕਿ ਜੋ ਸਜ਼ਾ ਚਾਹੋ ਦਿਓ† ਤਦੋਂ ਪਾਤਸ਼ਾਹ ਨੂੰ ਗੁਰੂ ਅਰਜਨ ਦੇਵ ਜੀ ਦੀ ਨਿਰਦੋਸ਼ਤਾ ਸਾਬਤ ਹੋ ਗਈ ਹੋਊ ਤਾਂ ਹੀ ਚੰਦੂ ਨੂੰ ਦੋਸ਼ੀ ਸਮਝ ਕੇ ਹਵਾਲੇ ਕੀਤਾ ਹੋਊ ਨਾ। ਯਾਦ ਰਹੇ ਕਿ ਇਹ ਉਸ ਸਮੇਂ ਦਾ ਇਕ ਰਿਵਾਜ ਹੈਸੀ ਕਿ ਦੋਸ਼ੀ ਨੂੰ ਜਿਨ੍ਹਾਂ ਦਾ ਉਹ ਅਪਰਾਧੀ ਹੋਵੇ, ਉਨ੍ਹਾਂ ਦੇ ਹਵਾਲੇ ਕਰ ਦੇਂਦੇ ਸਨ, ਅਰ ਅਕਸਰ ਤਦੋਂ ਜਦ ਬਹੁਤ ਵੱਡਾ ਤੇ ਅਤਿ ਪਾਪ ਹੋਯਾ ਹੋਵੇ।

ਸੋ ਚੰਦੂ ਨੂੰ ਛੇਵੇਂ ਗੁਰਾਂ ਦੇ ਹਵਾਲੇ ਕਰ ਦੇਣਾ ਕਿ ਜੋ ਦੰਡ ਮਰਜ਼ੀ ਹੈ ਦੇ ਲਓ ਪੱਕੀ ਦਲੀਲ ਹੈ ਇਸ ਗਲ ਦੀ ਕਿ ਪਾਤਸ਼ਾਹ ਨੂੰ ਸਾਬਤ ਹੋ ਗਿਆ ਕਿ ਗੁਰੂ ਅਰਜਨ ਦੇਵ ਜੀ ਨਿਰਦੋਸ਼ ਸਨ, ਤੇ ਇਸ ਨੇ ਮੇਰੇ ਪਾਸ ਕੂੜ ਮਾਰਿਆ ਤੇ ਝੂਠੀਆਂ ਊਜਾਂ ਦਿਤੀਆਂ ਤੇ ਮੈਥੋਂ ਗਲਤੀ ਕਰਵਾਈ ਸੀ‡ ਤੇ ਪਿੱਛੋਂ ਵਹਿਸ਼ੀਆਨਾ ਤਸਦੀਹੇ ਦਿਤੇ ਸਨ। ਮਾਮਲਾ ਹੋਰ ਖੋਜ ਦਾ ਮੁਥਾਜ ਹੈ, ਪਰ ਇਹ ਟੋਲ ਇਹ ਗਲ ਤਾਂ ਸਪਸ਼ਟ ਕਰਕੇ ਦੱਸ ਦੇਂਦੀ ਹੈ ਕਿ ਸਤਿਗੁਰ ਜੀ ਦਾ ਕੋਈ ਸੰਬੰਧ ਖੁਸਰੇ ਨਾਲ ਨਹੀਂ ਪਿਆ। ਐਤਨੇ ਸਾਰੇ ਦਿਨ ਪਾਤਸ਼ਾਹ ਦੇ ਰੋਇੰਦਵਾਲੇਂ ਲੰਘ ਜਾਣ ਮਗਰੋਂ ਗੁਰਦ੍ਰੋਹੀਆਂ ਨੇ ਘਾੜਤ ਘੜੀ ਤੇ ਪਾਤਸ਼ਾਹ ਦੇ ਕੱਚੇ ਦਿਲ ਨੂੰ ਜ਼ਹਿਰ ਆਲੂਦ ਕਰਕੇ ਸ਼ਾਕਾ ਵਰਤਾਇਆ।

ਬਹੁਤ ਲੋਕਾਂ ਦਾ ਹੁਣ ਤਕ ਖਿਆਲ ਹੈ ਕਿ ਜਹਾਂਗੀਰ ਬੜਾ ਨਰਮ ਦਿਲ ਤੇ ਨਿਆਇਕਾਰੀ ਸੀ। ਉਹ ਆਪ ਬੀ ਲਿਖਦਾ ਹੈ ਕਿ ਮਚੇ ਮੰਗ ਤੇ ਸ਼ਿਕਾਰ ਬਿਨਾਂ ਕਿਸੇ ਦੀ ਜਾਨ ਨਹੀਂ ਲੈਣੀ ਚਾਹੀਦੀ। ਪਰ ਉਸ ਦੀਆਂ ਬੇ-ਰਹਿਮੀਆਂ ਸਖਤ ਜ਼ਾਲਮਾਨਾਂ ਸਨ। ਉਸ ਦੀ ਨਰਮੀ, ਨਿਆਂ ਤੇ ਅਤਯਾਚਾਰ ਸਾਰੇ ਇਕੱਠੇ ਉਸ ਵਿਚ ਸੇ। ਤੌਜ਼ਕਿ ਜਹਾਂਗੀਰੀ ਦਾ ਮੁਤਰੱਜਮ 'ਰਾਜਰਸ' ਕਹਿੰਦਾ ਹੈ "ਜਹਾਂਗੀਰ ਅਜੀਬ ਮਿਲਗੋਭਾ ਸੀ, ਉਹ ਖੜਾ ਹੋਕੇ ਆਪਣੇ ਸਾਹਮਣੇ ਜਿਉਂਦਿਆਂ ਮਨੁੱਖਾਂ ਦੀਆਂ ਖੱਲਾਂ ਲੁਹਾਉਂਦਾ ਤੇ ਵੇਖ ਸਕਦਾ ਸੀ। ਤੇ ਜੀਕੂੰ ਉਹ (ਜਹਾਂਗੀਰ) ਆਪ ਦੱਸਦਾ ਹੈ ਕਿ ਇਕ ਆਦਮੀ ਨੂੰ ਮੈਂ ਜਾਨੋਂ ਮਰਵਾ ਦਿੱਤਾ ਤੇ ਦੋਹਾਂ ਦੀਆਂ ਸੜ੍ਹਾਂ ਵਢਾ ਦਿਤੀਆਂ ਕਿਉਂਕਿ ਉਹ ਬੇ-ਮੌਕਿਆ ਪਾਤਸ਼ਾਹ ਦੇ ਸਾਹਮਣੇ ਕਿਉਂ ਆ ਖੜੋਤੇ ਯਾ ਮੇਰੇ ਸ਼ਿਕਾਰ ਨੂੰ ਕਿਉਂ ਡਰਾ ਦਿਤਾ। ਫਿਰ ਉਹ ਨਿਆਂ ਦਾ ਯਾਰ ਤੇ ਫੀਰਵਾਰ ਦੀਆਂ ਸ਼ਾਮਾਂ ਉੱਚੀਆਂ ਗੁਫਤਗੂਆਂ ਵਿਚ ਖਰਚ ਕਰ ਸਕਦਾ ਸੀ।.....ਉਹ (ਜਹਾਂਗੀਰ) ਅੱਬੁਲ ਫਜ਼ਲ ਨੂੰ ਕਤਲ ਕਰਵਾ ਸਕਦਾ ਸੀ ਤੇ ਬਿਨਾਂ ਪਛਤਾਵੇ ਦੇ ਇਸ ਆਪਣੀ ਕਰਤੂਤ ਨੂੰ ਮੰਨਦਾ ਸੀ। ਫੇਰ ਉਹ ਹਾਥੀਆਂ ਨੂੰ ਪਾਲਾ

---

*ਬਾਦਸ਼ਾਹ ਬਾਬੂਏ ਦੀਵਾਨ ਹਵਾਲਾ ਨਮੂਦ। [ਉਮਦਹਤੁੱਤਵਾਰੀਖ]। †ਰੁ: ਪੰਜਾਬ-ਕਨੁੱਜਾ ਲਾਕ।

‡ਇਸ ਨੇ ਜਹਾਂਗੀਰ ਬਾਦਸ਼ਾਹ ਦੇ ਹਜ਼ੂਰ ਮੈਂ ਗੁਰੂ ਜੀ ਦੀ ਨਿਸਬਤ ਬਹੁਤ ਸੀ ਬਦਗੋਈਆਂ ਵ ਕੋਝਾਪੋਆ ਕੀਤੀ, ਯਹਾਂ ਤਕ ਕਿ ਬਾਦਸ਼ਾਹ ਦਾ ਮਿਜ਼ਾਜ ਗੁਰੂ ਜੀ ਦੀ ਤਰਫ ਸੇ ਬਰਹਮ ਹੋ ਕਰ ਗੁਰੂ ਜੀ ਦੀ ਤਲਬੀ ਫਰਮਾਨ ਜਾਹੇਰ ਹੋਈ।

[ਤਾਰੀਖ ਪੰਜਾਬ ਸਿਖਰ ਰੁ: ਸਾ: ਕਨੁੱਜਾ ਲਾਕ।

ਲਗਦਾ ਵੇਖਕੇ ਠੰਢੇ ਪਾਣੀ ਦੀ ਥਾਂ ਗਰਮ ਨਾਲ ਨੁਹਾਉਣ ਦਾ ਹੁਕਮ ਦੇ ਸਕਦਾ ਸੀ। ਹਿੰਦੂ ਫਕੀਰਾਂ ਨਾਲ ਗੱਲਾਂ ਕਰਦਾ ਸੀ, ਪਰ ਉਹਨਾਂ ਦੇ ਅਵਤਾਰਾਂ ਤੋਂ ਨਫਰਤ ਸੀ, ਤੇ ਵਿਸ਼ਨੂੰ ਦੀ ਬ੍ਰਾਹ ਅਵਤਾਰ ਦੀ ਮੂਰਤੀ ਤੋੜਕੇ ਪੁਸ਼ਕਰ ਵਿਚ ਸਟਵਾ ਦਿਤੀ ਸਾਸੁ।"

ਐਲਫਿਨਸਟਨ ਲਿਖਦਾ ਹੈ:-"ਖੁਸਰੋ ਦੇ ਖਾਸ ਸਲਾਹਕਾਰ ਤੇ ਉਸ ਦੇ ਮਗਰ ਲੱਗਣ ਵਾਲੇ ਜੋ ਪਾਤਸ਼ਾਹ ਦੇ ਹੱਥ ਆਏ, ਉਸ ਨੂੰ ਉਹਨਾਂ ਪਰ ਆਪਣੇ ਆਚਰਨ ਦਾ ਵਹਿਸ਼ੀਪਨਾ ਜ਼ਾਹਰ ਕਰਨ ਦਾ ਪੂਰਾ ਮੌਕਾ ਮਿਲਿਆ। ਸੱਤ ਸੌ ਕੈਦੀ ਲਾਹੌਰ ਦੇ ਦਰਵਾਜ਼ੇ ਤੋਂ ਬਾਹਰ ਕਤਾਰ ਵਿਚ (Impale) ਕੀਤੇ ਗਏ, ਅਰਥਾਤ ਸੂਲੀ ਚਾੜ੍ਹੇ ਗਏ, ਉਹ (ਜਹਾਂਗੀਰ) ਆਪਣੀ ਤੋਜ਼ਕ ਵਿਚ ਉਹਨਾਂ ਦੀਆਂ ਭਿਆਨਕ ਜਾਨਕਨੀ ਦੀਆਂ ਪੀੜਾਂ ਨੂੰ ਖੁਸ਼ ਹੋ ਹੋ ਲਿਖਦਾ ਹੈ। ਆਪਣੇ ਵਹਿਸ਼ੀਪਨੇ ਨੂੰ ਪੂਰਾ ਕਰਨ ਲਈ ਪਾਤਸ਼ਾਹ ਨੇ ਖੁਸਰੋ ਨੂੰ ਹਾਥੀ ਤੇ ਚੜ੍ਹਾ ਕੇ ਇਨ੍ਹਾਂ ਲੋਕਾਂ ਦੇ ਵਿਚ ਦੀ ਲੰਘਾਇਆ, ਜਦੋਂ ਨਕੀਬ ਕਹਿ ਰਿਹਾ ਸੀ ਕਿ ਲੈ ਬੱਚੂ ਆਪਣੇ ਨੌਕਰਾਂ ਦੀਆਂ ਸਲਾਮਾਂ" ਆਦਿ।

ਗੁਰੂ ਜੀ ਪਰ ਉਜਾਂ ਥੱਪਣ ਬਾਬਤ ਮੈਕਾਲਫ ਨੇ ਐਉਂ ਦੱਸਿਆ ਹੈ:-

ਪੰਡਤਾਂ ਤੇ ਕਾਜ਼ੀਆਂ ਨੂੰ ਬੀ (ਇਹ) ਸਮਾਂ ਚੰਗਾ ਲੱਭਾ ਕਿ ਗੁਰੂ (ਜੀ ਤੇ) ਲਾਏ ਗਏ ਪੁਰਾਣੇ ਦੋਸ਼ਾਂ ਨੂੰ, ਕਿ (ਉਨ੍ਹਾਂ ਨੇ ਇਕ) ਪੁਸਤਕ ਰਚੀ ਹੈ ਜਿਸ ਵਿਚ ਹਿੰਦੂਆਂ ਦੀਆਂ ਰਸਮਾਂ ਪੂਜਾ ਤੇ ਮੁਸਲਮਾਨਾਂ ਦੇ ਨਮਾਜ਼ ਰੋਜ਼ਿਆਂ ਨੂੰ ਨਿੰਦਿਆ ਹੈ, ਨਵੇਂ ਸਿਰ ਫੇਰ ਚੱਕਿਆ। *ਇਸ

---

*ਹਮਦਹ ਤੁੱ ਤਵਾਰੀਖ ਵਿਚ ਗੁਰੂ ਜੀ ਪਰ ਉਜਾ ਥੱਪਣ ਦਾ ਜ਼ਿਕਰ ਇਸ ਪ੍ਰਕਾਰ ਹੈ:-

(ਦੀਵਾਨ ਚੰਦੂ) ਦਰ ਖ਼ਿਦਮਤੇ ਬਾਦਸ਼ਾਹ ਜਹਾਂਗੀਰ ਮੁਨਕਸ਼ਫ ਨਮੂਦ ਕਿ ਸ਼ਖ਼ਸੇ ਬਾਤਿਸ਼ਮ ਗੁਰੂ ਅਰਜਨ ਨਾਮ ਬਾਤਿਸ਼ ਬਰ ਦੀਜਾਦ ਵ ਤਕਵੀਨੇ ਫਿਰਕਾ ਸਾਲਸ ਅਜ਼ਿਮਖਾਨੇ ਹਨੂਦ ਵ ਮੁਸਲਮੀਨ ਗਰਦੀਦਹ ਅਕਸਰੇ ਸੁਨਨ ਦਲਾਇਲੇ ਇਸਲਾਮ ਵ ਮਹਜ਼ ਵ ਮਨਸੀ ਗਰਦਾਨੀਦਹ ਵ ਦਰ ਕੁਵਾਇਮ ਵ ਆਸਾਸ ਅਰਕਾਨ ਮੁਸਲਮਾਨੀ ਤਹਾਵਤ ਵ ਖਲਲੇ ਅਜ਼ੀਮ ਰਾਹਯਾਬ ਗਸ਼ਤਹ ਵ ਹਰ ਰੋਜ਼ ਚੰਦੇ ਅਜ਼ ਹਨੂਦਾਨ ਵਗੈਰਹ ਰਬਕਹ ਇਤਾਇਤ ਵ ਇਨਕਯਾਦੇ ਗੁਰੂ ਮੋਸੂਫ ਦਰ ਰਵਥਾ ਜਾਨ ਮੇ ਅੰਦਾਖ਼ਤੰਦ, ਅਗਰ ਹਜ਼ਰਤ ਖ਼ੁਦ ਬਫ਼ੈਲਤ ਤਦਾਰਕੇ ਈਂ ਮਅਨੀ ਨਮੂਦੰਦ ਦੀਹਾ ਦਰ ਸੂਰਤੇ ਬਅਦ ਅਜ਼ ਮੁਰੂਰ ਮੁੱਦਤੇ ਕ਼ਲੀਲ ਦਰ ਅਸਾਮੀਨੇ ਸਲਤਨਤ ਵ ਅਸਾਤੀਨੇ ਖ਼ਿਲਾਫ਼ਤ ਜਹਾਂ ਬਾਨੀ ਦਿਨਹਦਾਮ ਵ ਦਿਨਅਦਾਮ ਰੌਣਕ ਬਰਸ਼ ਸ਼ਾਹਦ ਯਾਫਤ, ਬੰਦਹ, ਮਹਜ਼ ਅਜ਼ ਰਾਹੇ ਖੈਰ ਅੰਦੇਸ਼ੀ ਦਰ ਤਰੀਕੇ ਗ਼ੁਲਾਮੀ ਕੁਸ਼ਾਰਫ਼ ਈਂ ਮੁਕੱਦਮਹ ਨਮੂਦਾ ਅਸਤ।.....ਪਾਦਸ਼ਾਹ ਅਜ਼ ਰਾਹੇ ਫ਼ਹੁਲਤ ਵ ਗ਼ਫ਼ਲਤੇ ਦਿਨਮਾਨੀ ਕਿ ਅਜ਼ ਸਮ੍ਹ ਦਰਜ਼ ਵ ਅਲੂਵ ਮਰਤਬਹ ਈਂ ਕੁਬਾ ਆਲੀਆ ਫ਼ੁਕਰਾ ਵਾਕਫ਼ ਵ ਮਤਲਅ ਨਕੂਦ ਬਾਮਆਲ ਨਬੂਦ ਦਰੀਂ ਮੁਕੱਦਮਾ ਤਫ਼ਹਸ ਵ ਤਜੱਸਸ ਨ ਨਮੂਦਹ ਖ਼ਰ ਸ਼ੁਯਾ ਆਵਰਦ ਕਿ ਹਰ ਕਿਸਮ ਕਿ ਮੁਨਾਸਬ ਬੂਦਹ ਬਾਸ਼ਦ ਬਸਜ਼ਾਏ ਬਾਇਦ ਰਸਾਨੀਦ। ਦੀਵਾਨ ਸ਼ਲਾਲਤ ਅਖ਼ਤਰਾਨ ਸ਼ਹੂਰੇ ਈਂ ਹੁਕਮ ਬਾਦਸ਼ਾਹੀ ਅਜ਼ ਤਾਈਦਾਤੇ ਏਜ਼ਦ ਬੈਜ਼ੂ ਤਅੱਵਰੀਦਹ ਵ ਦਰ ਇਨਹਮਾਕ ਵ ਇਨਮਹਾਕੇ ਖੈਰ ਨਬੂਦ ਨ ਕਰਦਹ ਆਂ ਚੁਨਾਂ ਮਕੱਦਮਾ ਨਾ ਬਾਇਸਤਹ ਨਮਾਇਮਾਂ ਕਰਦ ਕਿ ਕਲਮ ਦਰ ਤਹਿਰੀਰੇ ਆਂ ਲ਼ੂੰ ਦਿਮਾਂ ਵ ਦੀਦਹ ਗਿਰਿਆਂ ਵ ਦਿਲ ਬਿਰਿਆਂ ਵ ਜਾਨ ਹੈਰਾਂ ਮੇ ਬਾਸ਼ਦ। [ਦਫਤਰ ਅੱਵਲ ਪੰਨਾ ੩੪

(ਦੀਵਾਨ ਚੰਦੂ ਨੇ) ਜਹਾਂਗੀਰ ਬਾਦਸ਼ਾਹ ਦੀ ਖਿਦਮਤ ਵਿਚ ਦੱਸਿਓ ਸੁ ਕਿ ਗੁਰੂ ਅਰਜਨ ਨਾਮ ਦੇ ਇਕ ਆਦਮੀ ਨੇ ਹਿੰਦੂ ਤੇ ਮੁਸਲਮਾਨਾਂ ਵਿਚ ਇਕ ਤੀਜਾ ਫਿਰਕਾ ਬਣਾਇਆ ਹੈ। ਇਸਲਾਮ ਦੇ ਕਈ ਤਰੀਕਿਆਂ ਨੂੰ ਮਿਟਾਕੇ ਇਸਲਾਮੀ ਮੁਲਕਾਂ ਵਿਚ ਭਾਰੀ ਵਿਰੋਧ ਤੇ ਖਲਲ ਪਾ ਦਿਤੇ ਗਏ ਹਨ। ਹਰ ਰੋਜ਼ ਕੁਛ ਹਿੰਦੂ ਆਦਿਕਾਂ ਵਿਚੋਂ ਉਪੋਕਤ ਗੁਰੂ ਦੀ ਤਾਬਿਆਦਾਰੀ ਦੀ ਜਸੀ ਆਪਣੀ ਜਾਨ ਦੀ ਕੁਰਬਾਨ ਵਿਚ ਪਾ ਰਹੇ ਹਨ (ਅਰਥਾਤ ਸਿਖ ਬਣ ਰਹੇ ਹਨ)। ਜੇ ਕਦੀ ਹਜ਼ੂਰ ਆਪ ਇਹਦਾ ਬੰਦੋਬਸਤ ਕਰਨ ਤਾਂ ਚੰਗਾ ਹੈ, ਨਹੀਂ ਤਾਂ ਇਸ ਤੋਂ ਪਿਛੋਂ ਥੋੜਾ ਸਮਾਂ ਗੁਜ਼ਰ ਜਾਣ ਤੇ ਸਲਤਨਤ ਤੇ ਇਸਲਾਮ ਦਾ ਬੋਝ ਸਿਰ ਜਾਏਗਾ। ਮੈਂ ਗ਼ੁਲਾਮ ਹੋਣ ਕਰਕੇ ਸਿਰਫ਼ ਖ਼ੈਰਖ਼ਾਹੀ ਤੋਂ ਇਸ ਮਾਮਲੇ ਬਾਬਤ ਬੇਨਤੀ ਕੀਤੀ ਹੈ।.....ਬਾਦਸ਼ਾਹ ਨੇ ਮਨੁੱਖੀ ਭੁੱਲ ਜਾਣ ਦੇ ਸੁਭਾਵ ਤੇ ਕੇ-ਪ੍ਰਵਾਹੀ ਤੋਂ ਕਿ ਗੁਰੂਆਂ ਦੇ ਇਸ ਉਚੇ ਦਰਜੇ, ਵਡੇ ਮਰਤਬੇ ਵਾਲੇ ਫਕੀਰਾਂ ਦੇ ਸਿਰਤਾਜ ਦੇ ਹਾਲ ਤੋਂ ਵਾਕਫ਼ ਨਹੀਂ ਸੀ, ਹੁਣ ਦੀ ਨਸ਼ਰ ਨਾਲ ਇਸ ਗੱਲ ਦੀ ਖੋਜ ਪੜਤਾਲ ਕੀਤੇ ਬਿਨਾਂ ਕਹਿ ਦਿਤਾ, ਕਿ ਜਿਸ ਤਰ੍ਹਾਂ ਦੀ ਸਜ਼ਾ ਮੁਨਾਸਬ ਹੋਵੇ ਦਿਤੀ ਜਾਏ। ਕੁਮਰਾਹ ਹੋਏ ਹੋਏ ਦੀਵਾਨ ਨੇ ਬਾਦਸ਼ਾਹ ਦੇ ਵਲੋਂ ਦਿਤੇ ਗਏ ਇਸ ਹੁਕ। ਨੂੰ ਠੀਕ ਮਦਦ ਜਾਣਿਆ, ਆਪਣੀ ਬਾਬਤ ਲੰਮੀ ਸੋਚ ਤੋਂ ਕੰਮ ਨਾ ਲੈਕੇ ਇਸ ਤਰ੍ਹਾਂ ਦੀ ਅਯੋਗ ਬਣਤਰ ਬਣਾਈ ਕਿ ਉਸ ਨੂੰ ਲਿਖਣ ਲਗਿਆਂ ਲਿਖਣ ਵੱਤ ਦੇ ਹੋਸ਼ ਕੋਰਦੀ ਹੈ, ਅੱਖਾਂ ਰੋਂਦੀਆਂ ਹਨ, ਦਿਲ ਪਾਟਦਾ ਤੇ ਜਾਨ ਹੈਰਾਨ ਹੋ ਜਾਂਦੀ ਹੈ।

ਤਰ੍ਹਾਂ ਦੇ ਦੋਸ਼ ਲਾਕੇ ਚੰਦੂ ਨੇ ਪਾਤਸ਼ਾਹ ਨੂੰ ਗੁਰੂ ਅਰਜਨ (ਜੀ) ਦੇ ਬੁਲਾ ਭੇਜਣ ਲਈ ਪੂਰਿਆ ਚੰਦੂ ਦਾ ਦਿਲ ਹੁਣ ਪ੍ਰਸੰਨ ਸੀ, ਉਹ ਜਾਣਦਾ ਸੀ ਕਿ ਆਖ਼ਰ ਬਦਲਾ ਲੈਣ ਦਾ ਸਮਾਂ ਉਸ ਨੂੰ ਮਿਲ ਹੀ ਪਿਆ ।

ਇਕ ਅਚਰਜ ਗੱਲ ਹੈ ਕਿ ਪਾਤਸ਼ਾਹ ਲਿਖਦਾ ਹੈ ਕਿ ਮੈਂ ਮਾਰ ਦੇਣ ਦਾ ਹੁਕਮ ਦਿੱਤਾ ਹੈ ਤੇ ਦਬਿਸਤਾਨ ਵਾਲਾ ਲਿਖਦਾ ਹੈ ਕਿ ਭਾਰੀ ਜਰਮਾਨਾ ਕੀਤਾ, ਕਵਿ ਜੀ ਜੁਰਮਾਨਾ ਤਾਂ ਲਿਖਦੇ ਹਨ, ਪਰ ਪਾਤਸ਼ਾਹ ਵਲੋਂ ਬੇਅਦਬੀ ਤੇ ਮਾਰਨ ਦੇ ਹੁਕਮ ਦਾ ਪਤਾ ਨਹੀਂ ਲਿਖਦੇ,ਇਸ ਦਾ ਕਾਰਨ ਇਹੋ ਜਾਪਦਾ ਹੈ ਕਿ ਜਦ ਪਾਤਸ਼ਾਹ ਨੇ ਚੰਦੂ ਨੂੰ ਦੋਸ਼ੀ ਠਹਿਰਾਇਆ ਤੇ ਸਜ਼ਾ ਲਈ ਗੁਰਾਂ ਦੇ ਹਵਾਲੇ ਕਰ ਦਿੱਤਾ ਤਾਂ ਪਾਤਸ਼ਾਹ ਨੇ ਲੋਕਾਂ ਵਿਚ ਆਪਣੀ ਨਿਰਦੋਸ਼ਤਾ ਦਾ ਸਿੱਕਾ ਬਿਠਾ ਲਿਆ। ਇਹੋ ਖਿਆਲ ਆਮ ਪ੍ਰਚੁਰ ਹੋ ਗਿਆ ਤੇ ਸਰਬ ਸਧਾਰਣ ਦੇ ਸੀਨੇ ਬਸੀਨੇ ਚੁਰਿਆ ਆਇਆ। ਇਵੇਂ ਤਾਈਂ ਇਹ ਗੱਲ ਹੈ ਕਿ ਪਾਤਸ਼ਾਹ ਵਲੋਂ ਕਤਲ ਕਰ ਦੇਣ ਦੇ ਹੁਕਮ ਦਾ ਪਤਾ ਫਾਰਸੀ ਇਤਿਹਾਸਕਾਰ ਦਬਿਸਤਾਨ ਮਜ਼ਾਹਬ ਵਾਲੇ ਨੂੰ ਵੀ ਨਹੀਂ ਲਗਾ ਤੇ ਕਈ ਅੰਗ੍ਰੇਜ਼ੀ ਤੇ ਹੋਰ ਫਾਰਸੀ ਉਰਦੂ ਦੇ ਇਤਿਹਾਸਕਾਰਾਂ ਨੂੰ ਬੀ ਥਹੁ ਨਹੀਂ ਪਿਆ।

ਬਾਕੀ ਰਹੀ ਇਤੇ ਕਰਤੇ, ਤਸੀਹਿਆਂ ਵਿਚ ਜੋ ਭਾਈ ਸੰਤੋਖ ਸਿੰਘ ਜੀ ਨੇ ਵਰਣਨ ਕੀਤੇ ਹਨ, ਸਤਿਗੁਰੂ ਅਰਜਨ ਦੇਵ ਜੀ ਦੀ ਬ੍ਰਿਤੀ ਕਿਸ ਪ੍ਰਕਾਰ ਦੀ ਰਹੀ ? ਇਸ ਦੀ ਉਗਾਹੀ ਉਨ੍ਹਾਂ ਦੇ ਪਰਮ ਨਿਕਟ ਵਰਤੀ, ਸੱਚੇ ਮਹਾਂ ਪੁਰਖ ਭਾਈ ਗੁਰਦਾਸ ਜੀ ਨੇ ਸਤਿਗੁਰਾਂ ਦੇ ਪਾਸ ਰਹੇ ਸਿਖਾਂ ਤੋਂ ਅੱਖੀਂ ਡਿੱਠੀ ਸੁਣਕੇ ਇਉਂ ਦਿੱਤੀ ਹੈ:-

ਰਹਿੰਦੇ ਗੁਰੁ ਦਰੀਆਉ ਵਿਚ ਮੀਨ ਕੁਲੀਨ ਹੋਤ ਨਿਰਬਾਣੀ । ਦਰਸ਼ਨ ਦੇਖਿ ਪਤੰਗ ਜਿਉਂ ਜੋਤੀ ਅੰਦਰਿ ਜੋਤਿ ਸਮਾਣੀ । ਸ਼ਬਦ ਸੁਰਤ ਲਿਵ ਮਿਰਗ ਜਜੋਂ ਭੀੜ ਪਈ ਚਿਤ ਅਵਰ ਨ ਆਣੀ। ਚਰਨ ਕਵਲ ਮਿਲ ਭਵਰ ਜਜੋਂ ਸੁਖ ਸੰਪਟ ਵਿਚ ਹੋਣ ਵਿਹਾਣੀ। ਗੁਰ ਉਪਦੇਸ਼ ਨ ਵਿੱਸਰੈ ਬਾਂਬੀਹੇ ਜਜੋਂ ਆਖਿ ਵਖਾਣੀ । ਗੁਰਮੁਖ ਸੁਖ ਫਲ ਪ੍ਰੇਮ ਰਸ ਸਹਜ ਸਮਾਧਿ ਸਾਧ ਸੰਗ ਜਾਣੀ । ਗੁਰ ਅਰਜਨ ਵਿਟਹੁੰ ਕੁਰਬਾਣੀ॥ ੨੩ ॥

[ਵਾਰ ੨੪

ਅਰਥ-ਗੁਰ ਅਰਜਨ ਦੇਵ ਜੀ (ਤੱਤੇ ਰੇਤਿਆਂ ਵਿਚ ਬੈਠੇ ਅੰਦਰੋਂ) ਰਹਿੰਦੇ ਰਹੇ ਹਨ ਗੁਰੂ ਰੂਪੀ ਸਮੁੰਦਰ ਵਿਚ, ਜਿਵੇਂ ਮੱਛੀ (ਪਾਣੀ ਵਿਚ) ਲੀਨ ਰਹਿੰਦੀ (ਨਿਰਵਾਣ ਰਹਿੰਦੀ) ਹੈ, (ਤਿਵੇਂ ਆਪ ਕਸ਼ਟਾਂ ਵਿਚ) ਨਿਰਬਾਣ ਰਹੇ। (ਵਾਹਿਗੁਰੂ ਜੀ ਦਾ ਉਸ ਵੇਲੇ ਦਰਸ਼ਨ ਉਹਨਾਂ ਤੇ ਸਾਧਜਾਤਕਾਰ ਹੋ ਰਿਹਾ ਸੀ ਉਸ) ਦਰਸ਼ਨ ਨੂੰ ਵੇਖ ਕੇ ਪਤੰਗੇ ਵਾਂਙੂ ਉਹਨਾਂ ਦੀ ਜੋਤ ਜੋਤੀ ਵਿਚ ਸਮਾ ਗਈ। ਹਾਂ (ਬੜੀ ਕਠਨ) ਭੀੜ ਉਹਨਾਂ ਤੇ ਪਈ ਸੀ, ਪਰ

[ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਹੇਠ]

੩੮. [ਸੱਚਖੰਡ ਗਵਨ]।

ਦੋਹਰਾ ॥ ਪੰਚਹੁ ਸਿਖ ਪਰਵਾਰ ਕਰਿ ਸਤਿਗੁਰ ਤਨ ਤਿਸ ਕਾਲ। ਮੰਦ ਮੰਦ ਰੋਦਤਿ ਅਧਿਕ ਸੇਕਟ ਪਾਇ ਕਰਾਲ ॥ ੧ ॥ ਚੌਪਈ ॥ ਕਹਿ ਜੇਠਾ 'ਵਡਹੰਸਹਿ ਗਾਵੋ। ਗੁਰ ਪ੍ਰਲੋਕ ਭਾ ਸ਼ਬਦ ਸੁਨਾਵੋ'। ਕਾਰਾਗ੍ਰਿਹ ਬਲ ਪਾਪੀ ਬੈਸੇ। ਕਰਤਿ ਪ੍ਰਤੀਖਨਿ-ਆਇ ਨ ਕੈਸੇ[1]?॥੨॥ਬਡੀ ਦੇਰ ਲਾਗੀ ਨਹਿੰ ਆਏ। ਕਹਾਂ ਭਈ ਗਤਿ ? ਲਖੀ ਨ ਜਾਏ-। ਇਤਨੈ ਮਹਿੰ ਉਤ-ਲਾਵਤਿ ਆਵਾ[2]।ਸੇਵਕ ਸੰਗ ਕਿਤੇ ਕਰਿਲਾਵਾ[3]॥੩॥ ਤੁਰਨ ਆਇ ਤੀਰ ਪਰ ਹੇਰੇ।-ਪਰੇ ਚਾਦਰੇ ਤਾਨਿ ਬਡੇਰੇ।ਬਹੁ ਦਿਨ ਭਏ ਨ ਸੁਪਤਨਿ ਦੀਨਿ।ਪਿਖਿ ਅਵਸਰ ਕੋ ਨਿੰਦ੍ਰਾ ਲੀਨਿ॥੪॥ਅਬਿ ਸੁਧੋ ਭਾ ਮਾਨਹਿ ਨਾਤਾ॥ ਧਰਮ ਜਾਨਿ ਤੇ ਉਰ ਭਰਪਾਤਾ-। ਨਿਕਟਿ ਗਯੋ ਨਰ ਲੇ ਸਮੁਦਾਏ। ਸੁਪਤਿ ਜਾਨਿ ਕਰਿ ਦੁਸ਼ਟ ਅਲਾਏ ॥ ੫ ॥ 'ਕਿਮ ਤੁਮ ਕੋ ਅਬਿ ਨਿੰਦ੍ਰਾ ਆਈ? । ਹੁਇ ਨਿਚਿੰਤ ਸੋਯੋ ਸੁਖ ਪਾਈ। ਸੁਤਾ ਕੁਮਾਰੀ ਮੈਂ ਨਿਤ ਹੇਰੇ। ਤਜੀ ਨੀਂਦ ਦਿਨ ਬਿਤੇ ਘਨੇਰੇ[4]॥੬॥ ਤਬਿ ਬਿਧੀਏ ਬਹੁ ਰੋਇ ਸੁਨਾਯੋ। 'ਦੁਸ਼ਟ ਪਾਤਕੀ ! ਪਾਪ ਕਮਾਯੋ। ਤੁਵ ਸਿਰ ਚਢੇ ਦੋਸ਼ ਬਡ ਦੈ ਕੈ। ਗਏ ਪ੍ਰਲੋਕ ਦੇਹਿ ਤਜਿ ਕੈਕੈ ॥ ੭ ॥ ਕਰਿ ਕੂਰੋ ਮਾਰਹਿੰ ਹਤਿਆਰੇ । ਬਚਹਿੰ ਨਹੀਂ ਕਰਿ ਜਤਨ ਹਜ਼ਾਰੇ[5]।ਕੁਛ ਭਰਪਤਿ ਉਰ ਮਹਿੰ ਬਿਸਮਾਯੋ। ਤਤ-ਛਿਨ ਹਟਿ ਕਰਿ ਧਾਮ ਸਿਧਾਯੋ॥੮॥ ਸਦਨ ਰੁਦਨ ਬਡ ਸੁਨਸੋ ਪੁਕਾਰ। ਚਕਿਤਿ[6] ਚਿੱਤ ਹੈ ਤਬਹਿ ਉਚਾਰਾ।'ਕਜ਼ਾ ਹੋਯਹੁ, ਕਸੋਂ ਕਰਹੁ ਬਿਲਾਪਾ? । ਕੌਨ ਗਜਬ ਗੁਜ਼ਰਸੋ ਫਲ ਪਾਪਾ ?' ॥ ੯ ॥ ਸੇਵਕ ਆਨਿ ਕਹਸੋ

---

[1](ਗੁਰੂ ਜੀ) ਕਿਉਂ ਨਹੀਂ ਆਏ। [2](ਚੰਦੂ) ਆਇਆ। [3]ਕਿਤਨੇ ਕੁ ਨਾਲ ਕਰਕੇ। [4]ਹੈਰਾਨ।

[5]ਪੰਨਾ [ਪਿਛਲੇ ਪੰਨੇ ਦੀ ਬਾਕੀ ਟੂਕ]

ਸਬਦ ਸੁਰਤ ਵਿਚ ਲਿਵ ਲਗੀ ਰਹੀ ਮ੍ਰਿਗ ਵਾਂਙੂ, ਹੋਰ ਕੋਈ ਫੁਰਨਾਂ ਉਨ੍ਹਾਂ ਦੇ ਚਿੱਤ ਵਿਚ ਨਹੀਂ ਆਯਾ (ਚਲਾਣੇ ਤੋਂ ਪਹਿਲੀ ਰਾਤ ਬੜੀ ਹੀ ਕਸ਼ਟ ਭਰੀ ਸੀ, ਪਰ ਭਾਈ ਜੀ ਦੱਸਦੇ ਹਨ ਕਿ ਗੁਰੂ ਜੀ ਦੀ ਉਹ) ਰਾਤ (ਭੀ) ਭਵਰ ਦੀ ਤਰ੍ਹਾਂ ਵਾਹਿਗੁਰੂ ਦੇ ਚਰਨਾਂ ਕਮਲਾਂ ਵਿਚ ਮਿਲੇ ਰਹਿਕੇ ਮੁੱਖਾਂ ਦੇ ਛੱਬੇ ਵਿਚ (ਬੈਠਿਆਂ) ਬੀਤੀ (ਭਾਵ ਗੁਰੂ ਜੀ ਦੀ ਬ੍ਰਿਤੀ ਘਬਰਾ ਵਿਚ ਨਹੀਂ ਗਈ, ਸਹਜਾਨੰਦ ਵਿਚ ਹੀ ਰਹੇ)। (ਅੰਤਮ ਸ੍ਵਾਸਾਂ ਤਕ ਭੀ) ਬਾਂਬੀਹੇ ਦੀ ਤਰ੍ਹਾਂ ਪੁਕਾਰਕੇ (ਸ਼ਬਦ ਦਾ) ਵੱਖਯਾਨ ਕਰਦੇ ਰਹੇ। ਗੁਰਮੁਖ (ਗੁਰ ਅਰਜਨ ਨੇ) ਮੁਖ ਰੂਪੀ ਫਲ, ਪ੍ਰੇਮ ਰਸ, ਸਹਜ ਸਮਾਧਿ ਤੇ ਸਾਧ ਸੰਗਤ ਹੀ ਜਾਣੀ ਸੀ। (ਮੈਂ) ਗੁਰੂ ਅਰਜਨ ਜੀ ਤੋਂ ਕੁਰਬਾਨ ਹਾਂ (ਜਿਨ੍ਹਾਂ ਦੀ ਇਹ ਅਚਰਜ ਕਰਨੀ ਸੀ)।

ਤਤਕਾਲ।'ਨੁਖਾ ਮਿੱਤ੍ਰ ਔਚਕ ਭਾ ਕਾਲਾ'। ਅਨਿਕ ਤਰਕਨਾ ਸੁਨਤਿ ਬਿਚਾਰਹਿ।–ਬਿਨਾ ਰੋਗ ਕਿਮ ਮਰੀ?–ਉਚਾਰਹਿ ॥੧੦॥ ਦੁਖੀ ਬਿਸੂਰਤਿ ਮੂਰਖ ਮਾਨੀ। ਮਨੋ ਕਸ਼ਟ ਕੀ ਉਪਜਿ ਨਿਸ਼ਾਨੀ। ਮ੍ਰਿਤਕ ਕ੍ਰਿਯਾ ਕਰਿ-ਵਾਵਤਿ ਭਏ।ਜਾਰਨਿ[1]ਨਦੀ ਤੀਰ ਲੈ ਗਏ॥੧੧॥ ਉਤ ਸਤਿਗੁਰੁ ਕੀ ਸੁਧਿ ਬਿਦਤਾਈ। ਪਰਜੋ ਰੌਰ ਪੁਰਿ ਨਰ ਸਮੁਦਾਈ। 'ਗ੍ਰਿਹ ਚੰਦੂ ਕੇ ਗੁਰ ਤਜਿ ਦੇਹਿ[2]'। ਸੁਨਿ ਸੁਨਿ ਸਿਖ ਨਿਕਸੇ ਤਜਿ ਗੇਹ॥੧੨॥'ਨਦੀ ਤੀਰ ਸ਼੍ਰੀ ਗੁਰੁ ਅਬਿ ਅਹੈਂ'। ਧਾਇ ਧਾਇ ਮਾਨਵ ਗਨ ਲਹੈਂ। ਤਜਿ ਤਜਿ ਕਾਜ ਬਨਕ ਬਿਵਹਾਰ। ਆਵਹਿੰ ਲਾਰਿ ਪਰੇ[3]ਨਰ ਨਾਰਿ॥੧੩॥ਭਈ ਭੀਰ ਕੁਛ ਗਿਨੀ ਨ ਜਾਏ।ਕਿਤਿਕ ਸਮਿੱਗ੍ਰੀ ਲੈ ਕਰਿ ਆਏ।ਅਤਰ ਫੂਲ ਅੰਬੀਰ ਗੁਲਾਲ। ਬਰਖਾਵਤਿ ਹੋਈਧਰ*ਲਾਲ॥੧੪॥ਨਦੀ ਤੀਰ ਥਿਰ ਸਿਖ ਚਲਿ ਆਏ। ਬਿਧੀਚੰਦ ਆਦਿਕ ਦਰਸਾਏ। ਬੂਝੀ ਸਰਬ ਬਾਰਤਾ ਗੁਰੁ ਕੀ। ਸਭਿ ਸੋਂ ਕਹੀ,ਕਹੀ ਜਿਮ ਉਰ ਕੀ[4]॥੧੫॥'ਨਹੀਂ ਦੇਹਿ ਕੋ ਦਾਹ ਉਚਾਰਾ।–ਕਰਹੁ ਪ੍ਰਵਾਹਨਿ ਬਾਰਿ[5]ਮਝਾਰਾ।ਮੇਰੋ ਦਰਸ਼ਨ ਇਹ ਦਰਿਆਉ।ਉੱਤਰ ਕੋ ਸਿਰ ਦੱਛਨ ਪਾਉਂ–'॥੧੬॥ ਸੁਨਿ ਸਿਖ ਸਦਨ ਸਦਨ ਰੁਦਨਾਏ। ਦੌਰਿ ਦੌਰਿ ਮਿਲਿਕੈ ਸਮੁਦਾਏ।'ਵਾਹਿਗੁਰੂ' ਸਭਿ ਬਦਨ ਕਹੈਤੇ।ਇਕਠੇ ਭਏ ਅਧਿਕ ਦੁਖਵੈਤੇ॥੧੭॥ਤਤਛਿਨਿ ਸੁੰਦਰ ਰਚਜੋ ਬਿਮਾਨਾ।ਸਿੱਖਨਿ ਖਰਚਜੋ ਦਰਬ ਮਹਾਨਾ।'ਸਤਿਗੁਰ ਸੇਵ ਜਿ ਹੁਇ ਇਸ ਸਮੈ।ਬਡੇ ਭਾਗ ਤੇ ਪ੍ਰਾਪਤਿ ਹਮੈਂ ॥ ੧੮॥ਫਲ ਅਤੋਟ ਹੈ ਕੌਨ ਸੁ ਜਾਨੈ'।ਮਿਲਹਿੰ ਪਰਸਪਰ ਏਵਬਖਾਨੈਂ।ਜ਼ਰੀ ਬਾਦਲਾ ਰੇਸ਼ਮ ਚੀਰ। ਪਰਹਿੰ ਦੁਸ਼ਾਲੇ ਮੋਲ ਗਹੀਰ[6]॥੧੯॥ਸੇਤ ਬਸਤ੍ਰ ਮਸਰੂ[7]ਬਿਧਿ ਘਨੇ। ਊਪਰ ਪਾਇ ਸ਼ੋਕ ਮਨ ਸਨੇ। ਸੰਖ ਬ੍ਰਿੰਦ ਭਰਿ ਫੂਕ ਬਜਾਏ। 'ਸ਼੍ਰੀ ਗੁਰੁ ਕੀ ਜੈ'ਉਚ ਸੁਨਾਏ ॥੨੦॥ ਚਾਮਰ ਚਾਰੁ ਚਾਰ ਦਿਸ ਫੇਰੇ।ਫੂਲ ਮਾਲ ਲਰਕਾਇ ਘਨੇਰੇ।ਚੰਦਨ ਚਰਚਹਿੰ ਧੂਪ ਧੁਖਾਵਹਿੰ। ਕਰ ਜੋਰਹਿੰ ਉਰ ਪ੍ਰੇਮ ਵਧਾਵਹਿੰ ॥੨੧॥ ਸਨੈ ਸਨੈ ਚੰਦੂ ਖਲ ਨਿੰਦਹਿੰ।–ਗੁਰ ਹੱਤਯਾਰਾ ਦੇਖੀ–ਬਿੰਦਹਿੰ।ਦਰਬ ਗੁਰੂ ਪਰ ਅੱਗ ਬਗਾਵੈਂ[8]।ਲੋਕ ਹਜ਼ਾਰਹੁੰ ਬੀਨਤਿ ਜਾਵੈਂ[9]॥੨੨॥ਕੇਤਿਕ ਜਪਜੀ ਪਾਠ ਪਠੈਤੇ। ਕੇਤਿਕ'ਗੁਰੂ ਗੁਰੂ'

[1]ਸਾੜਨ ਲਈ। [2]ਦੇਹਿ ਛਡ ਦਿੱਤੀ ਹੈ। [3]ਕਤਾਰ ਬੰਨ੍ਹਕੇ। [4]ਜਿਵੇਂ (ਗੁਰੂ ਜੀ) ਨੇ ਰਿਦੇ ਦੀ (ਵਾਰਤਾ) ਕਹੀ ਸੀ (ਸੰਗਤ ਲਈ)। [5]ਪਾਣੀ। [6]ਬਹੁ ਮੁਲੇ। [7]ਰੇਸ਼ਮ ਤੇ ਸੂਤ ਦਾ ਰਲਾਕੇ ਬਨਾਇਆ ਧਾਰੀਦਾਰ ਬਸਤ੍ਰ। [ਅ:, ਮਸ਼ਰੂਅ=ਰੇਸ਼ਮੀ ਸੂਤੀ ਮਿਲਿਆ ਕਪੜਾ]। [8]ਗੁਰੂ ਜੀ ਦੇ ਉਤੋਂ ਦੀ ਧਨ ਅਗਾਂਹ ਸੁਟਦੇ ਹਨ। [9]ਚੁਣਦੇ ਜਾਂਦੇ ਸਨ। *ਪਾ:–ਘਟ।

ਸਿਮਰੈਤੇ।ਕਿਤਿਕ ਸ੍ਵਾਸ ਲੈ ਸ਼ੋਕ ਵਧਾਵੈਂ।ਕਿਤਿਕ ਸਰਾਹੈਂ'ਸ਼ੀਲ ਸੁਹਾਵੈਂ' ॥੨੩॥ਕਿਤਿਕ ਨਿਕਾਰਤਿ ਖਲ ਕੋਗਾਰੀ।'ਤੁਰਕਰਾਜਕੀ ਜਰਾਂ ਉਖਾਰੀ'। ਲੈ ਰਾਵੀ ਕੇ ਗਏ ਪ੍ਰਵਾਹੂ। ਜਹਿੰ ਜਲ ਚਲਤਿ ਕਲਤ[1]ਬਲ ਮਾਹੂ[2]॥ ੨੪ ॥ ਬਿਧੀਆ, ਜੇਠਾ, ਲੰਙ, ਪਿਰਾਣਾ। ਇਨ ਸਨ ਜਿਸ ਬਿਧਿ ਅੰਤਿ ਵਖਾਣਾ। ਤਿਸ ਬਿਧਿ ਕਰਤਿ ਬੇਗ[3] ਮਹਿੰ ਗਏ।ਕੰਧ[4] ਬਿਮਾਨ ਉਤਾਰਤਿ ਭਏ॥੨੫॥ਜਲ ਮੈਂ ਇਸਥਿਤ ਜਥਿ ਕਰਿ ਦੀਨਿ।ਜਲਪਤਿ ਬਰਣ ਆਇ ਤਥਿ ਲੀਨਿ। ਸਭਿ ਬਿਧਿ ਸੋਂ ਪੂਜਨਿ ਕਰਿ ਆਛੇ। ਜਲ ਸਰੂਪ ਕਰਿ ਦੀਨਿਸਿ ਪਾਛੇ* ॥੨੬॥ ਨਿਕਸੇ ਸਿਖ ਸਲਿਤਾ ਤੇ ਬਾਹਰਿ। ਸਿੱਖ ਸੋਂਕਰੈ ਹੇਰਹਿੰ ਜ਼ਾਹਰਿ। ਨਹੀਂ ਬਹੁਰ ਕੁਛ ਦਈ ਦਿਖਾਈ।ਜਲ ਸਰੂਪ ਤਨ ਹ੍ਵੈ ਸੁਖਦਾਈ ॥ ੨੭ ॥ ਰਘੁਬਰੁ ਰਾਮਚੰਦ ਮਾਨਿੰਦੇ। ਪ੍ਰਵਿਸ਼ੇ ਸਰਿਜੂ ਨੀਰ ਬਿਲੰਦੇ। ਬਹੁਰ ਨਹੀਂ ਨਿਜ ਦੇਹ ਦਿਖਾਈ।ਜਲ ਸਰੂਪ ਹ੍ਵੈਗੇ ਤਿਸ ਥਾਈਂ ॥੨੮॥ਬਿਸਮਤਿ ਭਏ ਬਿਲੋਕਨਿਹਾਰੇ।ਸਭਿ ਸੋਂ ਜੇਠੇ ਬਾਕ ਉਚਾਰੇ।'ਅੰਤ ਸਮੇਂ ਗੁਰ ਗਏ ਬਤਾਇ।–ਜਲ ਪ੍ਰਵਾਹ ਮੋਂ ਦੇਹੁ ਟਿਕਾਇ–'॥੨੯॥ ਨਰ ਨਾਰਿਨਿ ਕੀ ਭੀਰ ਉਦਾਰ। ਹਟਿ ਆਏ ਪੁਨ ਨਗਰ ਮਝਾਰ। ਧੂਮਸਾਲਾ ਥਿਤਿ ਭੇ ਸਮੁਦਾਈ।ਰੁਦਤਿ ਬਿਲੋਚਨ ਅੱਸ਼ੂ ਬਹਾਈ॥੩੦॥ ਸਾਥ ਰਬਾਬੀ ਲਿਏ ਦੁਤਾਰਾ।ਕਿਰਤਨ ਸਭਿ ਕੇ ਅੱਗੂ ਉਚਾਰਾ।ਦਰਬਾਦਿਕ ਵਸਤ੍ਰ ਗਨ ਸੰਗਤਿ। ਦਿਯੋ ਬਹੁਤ ਪੁਨ ਰਹਯੋ ਨ ਮੰਗਤਿ ॥੩੧॥ ਤਿਸ ਦਿਨ ਰਹਤਿ ਭਏ ਧੂਮਸਾਲਾ। ਪੰਚਹੁੰ ਸਿੱਖਨਿ ਸ਼ੋਕ ਬਿਸਾਲਾ। ਤਿਸ ਦਿਨ ਕਿਨਹੁੰ ਨ ਭੋਜਨ ਕੀਨਿ। ਮੁਰਝਾਵਤਿ ਬੈਠੇ ਮਨ ਦੀਨ ॥੩੨॥ ਬਿਨੁ ਮਹਿਪਾਲ

---

[1]ਸੁਹਣਾ। [2]ਭਾਵ ਤੇਜ। [3]ਵਹਿਣ। ਪ੍ਰਵਾਹ। [4]ਮੋਢਿਆਂ ਤੋਂ।

*ਮਹਿਮਾ ਪ੍ਰਕਾਸ਼ ਵਿਚ ਇਉਂ ਲਿਖਿਆ ਹੈ–ਮਿਲ ਸੰਗਤ ਬੇਬਾਨ ਬਨਾਇਆ। ਅਖੰਡ ਭਜਨ ਸਤਿਗੁਰ ਗੁਨ ਗਾਇਆ। ਇਸਨਾਨੁ ਕਰਾਇ ਨਿਰਮਲ ਤਨ ਦਿਆਲ। ਪਹਿਰਾਏ ਬਸਤ੍ਰ ਪਾਵਨ ਤਿਹ ਕਾਲ। ਐਰਾਵਤੀ ਨਦੀ ਪਰ ਲਿਆਏ। ਚੰਦਨ ਚਿਤਾ ਪਰ ਆਨ ਰਖਾਏ। ਪਾਵਨ ਦੇਹਿ ਕਰਾ ਸਿਸਕਾਰ। ਤੀਨ ਲੋਕ ਭਇਆ ਜੈ ਜੈ ਕਾਰ। 'ਮਹਿਮਾ ਪ੍ਰਕਾਸ਼ ਵਾਰਤਕ' ਵਿਚ ਬੀ ਐਉਂ ਆਇਆ ਹੈ "ਅਰ ਪਰਮ ਪਵਿੱਤ੍ਰ ਸਰੀਰ ਕੋ ਲੇਕਰ ਸਸਕਾਰ ਕੀਆ।" ਕਵਿ ਜੀ ਆਪ ਵੀ ਸਸਕਾਰ ਕਰਨਾ ਲਿਖਦੇ ਹਨ, ਯਥਾ:–'ਕਰਿ ਸਸਕਾਰ ਭਲੀ ਬਿਧਿ ਨਾਲੇ'। ਦੇਖੋ ਰਾਸ ੫ ਅੰਸੂ ੧੦ ਅੰਕ ੪੧। ਪੁਨਾ:–'ਚੰਦਨ ਚਿਖਾ ਜਲਾਇ ਸਰੀਰ'। ਦੇਖੋ ਰਾਸ ੪, ਅੰਸੂ ੬੪, ਅੰਕ ੩੯।

ਚਮੂੰ ਜਿਮ ਦੀਨਾ। ਦੂਲਹੁ ਬਿਨੁ ਬਰਾਤ ਜਿਮ ਹੀਨਾ। ਜਥਾ ਜਾਮਨੀ ਚੰਦੁ ਬਿਹੀਨਾ। ਗੁਰੁ ਬਿਨੁ ਸੰਗਤਿ ਤਥਾ ਮਲੀਨਾ॥੩੩॥ਬਿਨਾ ਨਰੇਸ਼ੁਰ ਪ੍ਰਜਾ ਦੁਖਾਰੀ। ਪਤਿ ਬਿਹੀਨ ਜਿਮ ਪਤਿਬ੍ਰਤਿ ਨਾਰੀ। ਜਿਮ ਜਨ[1] ਗ੍ਰਾਮ ਪੈਂਚ ਬਿਨ ਦੀਨਾ। ਗੁਰੁ ਬਿਨੁ ਸੰਗਤਿ ਤਥਾ ਮਲੀਨਾ ॥ ੩੪ ॥ ਸਰਬ ਜਾਮਨੀ ਸੋਚਿਤਿ ਬੀਤੀ। ਚਿਤਵਤਿ ਸ਼੍ਰੀ ਅਰਜਨ ਪਦ ਪ੍ਰੀਤੀ। ਅਸ਼ਟ ਜਾਮ ਜੇ ਦਰਸਤਿ ਰਹੈਂ। ਬਿਨਾ ਪਿਖੇ ਸ਼ਾਂਤੀ ਕਜੋਂ ਲਹੈਂ ॥ ੩੫ ॥ ਨੀਠ ਨੀਠ ਅਵਿਲੋਕ ਪ੍ਰਭਾਤਿ। ਸ਼ੋਕ ਅਧਿਕ ਤੇ ਬਿਤਹਿ ਨ ਰਾਤਿ। ਰਾਵੀ ਮਹਿੰ ਕਰਿ ਕੈ ਇਸ਼ਨਾਨ। ਨਮੋ ਕਰੀ ਸਤਿਗੁਰੁ ਕੇ ਥਾਨ ॥ ੩੬ ॥ ਸੁਧਾ ਸਰੋਵਰ ਦਿਸ਼ਾ ਸਿਧਾਰੇ। ਮਨਹੁ ਕਰਤਿ ਰਣ ਹਾਰਿ ਪਧਾਰੇ। ਸਭਿ ਪੂੰਜੀ ਜਨੁ ਬਨਕ ਗਵਾਈ। ਕੈ ਬਨ ਮੈਂ ਸਭਿ ਵਸਤੁ ਲੁਟਾਈ ॥ ੩੭ ॥ ਰਿਦੇ ਬਿਚਾਰਤਿ–ਮਾਤਾ ਪਾਸ। ਕਰਹਿੰ ਸੂਲ ਸਮ ਬਾਕ ਪ੍ਰਕਾਸ਼। ਜਿਸ ਕੋ ਸੁਨਤਿ ਗਿਰਹਿ ਬਿਕੁਲਾਏ[2]। ਧਿਕ ਬੋਲਨ ਹਮਰੋ ਤਿਸ ਭਾਏ ॥ ੩੮ ॥ ਹਰਿਗੋਵਿੰਦ ਬਾਲਤਨ ਬੈਸਾ। ਹਮ ਤੇ ਸੁਨਹਿੰ ਬਾਕ ਜਬਿ ਐਸਾ। ਦੁਖੀ ਹੋਇ ਬਹੁ ਰੁਦਤਿ ਪੁਕਾਰੈਂ। 'ਕਹਾਂ ਤਜੇ ਪਿਤ ਗੁਰੂ?' ਉਚਾਰੈਂ ॥ ੩੯ ॥ ਕਜਾ ਹਮ ਕਹੈਂ 'ਜਯਤਿ ਚਲਿ ਆਏ'। ਦਸ਼ਾ ਦੇਖਿ ਅਸ ਦੁਖ ਨਹਿੰ ਪਾਏ। ਕਰਦਮ ਰਿਦਾ ਨ ਬਿਦਰਜੋ[3] ਤਬਿਹੂੰ। ਜਲ ਗੁਰ ਪ੍ਰੀਤਮ ਬਿਛੁਰੇ ਜਬਿਹੂੰ*॥੪੦॥ ਹਮ ਤੇ ਆਛੇ ਬਨ ਕੇ[4] ਹਰਣ। ਸੁਨਤਿ ਨਾਦ ਕੋ ਗਿਨਹਿ ਨ ਮਰਣ। ਤ੍ਰਿਗਦ ਜੋਨ[5] ਕਜਾ ਕੀਟ ਪਤੰਗਾ। ਪ੍ਰੀਤਮ ਹਿਤ ਜਾਰਤਿ ਨਿਜ ਅੰਗਾ ॥ ੪੧ ॥ ਨੀਰ ਬਿਰਹਿ ਤੇ ਮੀਨ ਨਿਹਾਰੋ। ਦੇਤਿ ਪ੍ਰਾਨ ਨਹਿੰ ਕਰਹਿ ਅਵਾਰੋ। ਭ੍ਰਮਰ ਤਜਹਿ ਨਹਿੰ ਗੰਧ ਸੁਭਾਊ।ਪੁਸ਼ਪ ਕੇਤਕੀ ਬੇਧਤਿ ਜਾਊ[6] ॥ ੪੨ ॥ ਹਮ ਪੰਚਹੁ ਤੇ ਪੰਚਹੁ ਜੀਵ[7]। ਉੱਤਮ ਪ੍ਰੇਮ ਨਿਬਾਹ ਸਦੀਵ। ਪ੍ਰਥਮ ਦੇਖਿ ਕਰਿ ਦੁਖ ਗੁਰ ਕੇਰੇ। ਅਬਿ ਗੁਰ ਪਤਨੀ ਸੁਤ ਦੁਖ ਹੇਰੇ–॥ ੪੩ ॥ ਏਵ ਬਿਚਾਰਤਿ ਆਰਤਿ ਹੋਤੇ। ਬਦਨ ਖਿੰਨ ਦ੍ਰੁਤਿ,ਨਹੀਂ ਉਦੋਤੇ[8]। ਪ੍ਰਵਿਸ਼ੇ ਜਾਇ ਸੁਧਾਸਰ ਨਗਰੀ। ਅੱਸ਼ੂ ਬਿਮੋਚਿ

---

[1]ਆਦਮੀ। [2]ਵਿਆਕੁਲ ਹੋਕੇ। [3]ਚਿੱਕੜ ਰੂਪ ਰਿਦਾ (ਸਾਡਾ) ਪਾਟ ਨਾ ਗਿਆ। [4]ਜੰਗਲ ਦੇ। [5]ਟੇਢੀਆਂ ਜੂਨਾਂ (ਭਾਵ ਭੈੜਟ)। [6]ਕੇਤਕੀ ਫੁਲ ਤੇ ਵਿੰਨ੍ਹਿਆਂ ਜਾਂਦਾ ਹੈ। [7]ਤੇ ਪੰਜੇ ਹੀ ਜੀਉਂਦੇ ਹਾਂ। [8]ਮੁਖ ਸ਼ੋਭਾ ਤੋਂ ਖੀਣ ਹੈ, ਪ੍ਰਕਾਸ਼ਦਾ ਨਹੀਂ। *ਜਲ ਦੇ ਵਿਛੜਿਆਂ (ਸੁਕ ਗਿਆਂ ਛੱਪੜ ਦਾ) ਚਿੱਕੜ ਤ੍ਰੇੜੇ ਤ੍ਰੇੜ ਹੋ ਜਾਂਦਾ ਹੈ। ਸਾਡਾ ਦਿਲ ਕਿਉਂ ਨਾ ਫਟ ਗਿਆ।

ਬਿਲੋਕਤਿ ਸਗਰੀ॥੪੪॥ ਜਹਿਂ ਸ੍ਰੀ ਹਰਿ ਗੋਵਿੰਦ ਅਨੰਦਤਿ। ਆਇ ਖਰੇ ਪਗ ਪੰਕਜ ਬੰਦਤਿ। ਦਿਨ ਕੋ ਗਿਨਤਿ[1] ਗੁਰੂ ਜਬਿ ਗਏ। 'ਏਤਿਕ ਬਿਰਹ ਤਿਨਹੁ ਕੇ ਭਏ' ॥੪੫॥ ਕਰਤਿ ਪ੍ਰਤੀਖਨ 'ਕਬਿ ਇਤ ਆਵੈਂ?। ਪ੍ਰਿਯ ਦਰਸ਼ਨ ਸੁੰਦਰ ਦਿਖਰਾਵੈਂ। ਬੈਠਹਿਂ ਜਬਹਿ ਲਗਾਇ ਦਿਵਾਨ। ਸਿਖ ਸੰਗਤਿ ਦਰਸਹਿਂ ਗਨ ਆਨਿ॥ ੪੬॥ ਦੇਖਿ ਤਿਨਹੁ ਕੋ ਹੋਇ ਅਨੰਦਾ*। ਜਨਮ ਜਨਮ ਕੇ ਕਾਟੈਂ ਫੰਦਾ*। ਮਨ ਉਦਾਸ ਭਬਿ ਪ੍ਰਾਪਤਿ ਸ਼ਾਂਤੀ। ਹੋਇ ਖੁਸ਼ੀ ਕਬਿ, ਸੀਤਲ ਛਾਤੀ' ॥੪੭॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸ਼੍ਰੀ ਅਰਜਨ ਵੈਕੁੰਠ ਗਮਨ ਪ੍ਰਸੰਗ' ਵਰਨਨੰ ਨਾਮ ਅਸਟ ਤ੍ਰਿੰਸਤੀ ਅੰਸੂ ॥੩੮॥

੩੮. [ਸ਼੍ਰੀ ਅੰਮ੍ਰਿਤਸਰ ਪੰਜੇ ਸਿੱਖ ਪੁੱਜੇ]।

ਦੋਹਰਾ ॥ ਆਦਿ ਬ੍ਰਿੱਧ ਗੁਰਦਾਸਿ[2] ਗਨ ਚਹੁੰਦਿਸਿ ਮਹਿਂ ਗੁਰੁ ਦਾਸ[3]। ਸਿਮਰਤਿ ਸ਼੍ਰੀ ਅਰਜਨ ਗੁਰੂ ਸਭਿ ਉਰ ਦਰਸ਼ਨ ਪਾਸ ॥ ੧ ॥ ਚੌਪਈ ॥ 'ਲਵਪੁਰਿ ਤੇ ਗਮਨੇ ਕਿਤ ਸ਼ਾਹੂ। ਸੁਧਿ ਪਹੁੰਚੀ ਕਬਿ ਕੀ ਹਮ ਪਾਹੂ†। ਅਬਿ ਕਿਸ ਕਾਰਨ ਇਤ ਨਹਿਂ ਆਏ। ਕੋ ਕਾਰਜ ਨਹਿਂ ਅਪਰ ਬਤਾਏ[4]॥ ੨ ॥ ਆਜ ਕਾਲ ਆਵਹਿਂ' ਚਿਤ ਵੈਤੇ। ਬੈਠੇ ਹਰਿਗੋਵਿੰਦ ਦੁਤਿ ਵੈਤੇ। ਇਤਨੇ ਮਹਿਂ ਪੰਚਹੁ ਚਲਿ ਆਏ। ਬਦਨ ਬਿਬਰਨ[5] ਦੁਖਿਤ ਜ਼ਰਦਾਏ[6]॥ ੩ ॥ ਦੀਨ ਮਨੈ ਹੁਇ ਬੰਦਨ ਕਰੀ। ਗਿਰਾ ਨ ਮੁਖ ਤੇ ਜਾਤਿ ਉਚਰੀ। ਕਰਿ ਤ੍ਵਰਨਤਾ ਹਰਿਗੋਵਿੰਦ। ਬੂਝਤਿ 'ਕਿਸ ਥਲ ਗੁਰੂ ਬਿਲੰਦ ?॥੪॥ ਕਿਮ ਪੰਚਹੁ ਤੁਮ ਤਜਿ ਕਰਿ ਆਏ?। ਬਰਣ ਜ਼ਰਦ ਮੁਖ ਕੋ ਦਰਸਾਏ?। ਕੈ ਆਵਤਿ ? ਗੁਰੁ ਵਹਿਰ ਸਥਾਨਾ। ਥਿਰੇ ਪਖਾਰਨਿ ਪਦ ਅਰੁ ਪਾਨਾ॥ ੫॥ ਤਉ ਏਕ ਦੁਇ ਆਵਤਿ ਆਗੇ। ਕਿਮ ਪੰਚਹੁ ਗਮਨੇ ਗੁਰੁ ਤਜਾਗੇ?। ਬਦਨ ਪ੍ਰਫੁੱਲਿਤ ਨਹਿਨ ਤੁਮਾਰਾ। ਕਸੋਂ ਕਾਰਣ ਨਹਿਂ ਕਰਤਿ ਉਚਾਰਾ?' ॥ ੬ ॥ ਕਹਤਿ ਸਕਲ ਪੰਚਹੁ ਮੁਖ ਦੇਖੈ'। 'ਨਾਹਿਨ ਕੁਸ਼ਲੀ' ਕਰਤਿ ਪਰੇਖੈਂ[7]। ਪੁਨ ਸ਼੍ਰੀ ਹਰਿ ਗੋਵਿੰਦ ਬਖਾਨੀ। 'ਮੌਨਿ, ਨੰਮ੍ਰ ਸਿਰ ਕਰਿ ਕਸੋਂ ਠਾਨੀ? ॥ ੭ ॥ ਦਲਕਤਿ[8] ਰਿਦਾ ਦੇਖਿ ਤੁਮ ਹਾਲ। ਕਸੋਂ ਨਹਿਂ

---

[1]ਦਿਨਾਂ ਨੂੰ ਗਿਣ ਰਹੇ ਸੀ। [2]ਭਾਈ ਬੁੱਢਾ ਤੇ ਗੁਰਦਾਸ ਆਦਿਕ। [3]ਗੁਰਾਂ ਦੇ ਦਾਸ। [4]ਹੋਰ ਕੀ ਕੰਮ ਹੈ, ਨਹੀਂ ਦੱਸ ਗਏ। [5]ਬੇਹੰਗ। [6]ਪੀਲੇ। [7](ਹੋਰ) ਸਾਰੇ (ਸਿੱਖ) ਕਹਿੰਦੇ ਹਨ ਪੰਜਾਂ ਦਾ ਮੂੰਹ ਦੇਖਕੇ। [8]ਪਰਖਣਾ ਕਰਦੇ ਹਨ ਕਿ ਸੁਖ ਨਹੀਂ ਹੈ। [9]ਧੜਕਦਾ ਹੈ। *ਕਈ ਨੁਸਖਿਆਂ ਵਿਚ ਇਹ ਦੋ ਤੁਕਾਂ ਨਹੀਂ ਹਨ ਤੇ ਇਸ ਅੰਤਲੀ ਚੌਪਈ ਦੇ ਦੋ ਹੀ ਚਰਣ ਲਿਖੇ ਹਨ।

†ਕਵੀ ਜੀ ਨੂੰ ਇਹ ਖਬਰ ਠੀਕ ਨਹੀਂ ਮਿਲੀ। ਪਾਤਸ਼ਾਹ ਅਜੇ ਲਾਹੌਰ ਹੀ ਸੀ।

ਬੋਲਤਿ ਬਾਕ ਉਤਾਲ ?'। ਗੁਰੁ ਬਾਣੀ[1] ਕੋ ਸੁਨਤਿ ਪਿਰਾਣਾ। ਚਾਹਸਿ ਚਿਤ–ਮੈਂ ਕਰਿਵ ਬਖਾਣਾ–॥੮॥ਸ਼ੁਸ਼ਕ ਕੰਠ ਅਰੁ ਅਧਰ ਕਪੋਲਾ।ਕਹੈ ਕਿ 'ਮੁਹੁ ਨਹਿੰ ਨਿਕਸਤਿ ਬੋਲਾ'। ਰੁਦਤਿ ਬਾਰਿ ਇਕਿ ਨਿਕਸਿ ਪੁਕਾਰੀ[2]। ਨਿਖੁਟੇ ਅੱਸ਼ ਨ ਬਹਿ ਦ੍ਰਿਗ ਬਾਰੀ[3]॥੯॥ ਦਾਸਨਿ ਜੁਤ ਸ਼੍ਰੀ ਹਰਿਗੋਵਿੰਦ। ਬਦਨ ਬਨਜ ਬਨ ਬਿਕਸਿ ਬਿਲੰਦ[4]।ਹਿਮ ਸੀ ਗਿਰਾ[5] ਲਗੀ ਮੁਰਝਾਏ। ਪੁਨ ਪੂਛਤਿ 'ਦਿਹੁ ਸਕਲ ਸੁਨਾਏ॥ ੧੦॥ ਕਿਸ ਨੇ ਗੁਰ ਰਾਖੇ ਅਟਕਾਇ?।ਕਹਾਂ ਬਿਘਨ ਭਾ ਕਹੁ ਸਮੁਝਾਇ?। ਸ਼ਾਹ ਚਢਨੋ, ਅਬਿ ਕੋ ਥਿਰੁ ਥਿਯੋ[6] ?। ਜਿਨਹੁ ਗੁਰੂ ਨਹਿੰ ਆਵਨਿ ਦਿਯੋ ?॥੧੧॥ ਜਿਮ ਛੂਟਹਿੰ ਸਭਿ ਕਰਹਿੰ ਉਪਾਇ। ਕਹੋ ਸਾਚ ਤੁਮ ਕਨੋਂ ਬਿਲਲਾਇ। ਅਹਿਦੀ ਆਯਹੁ ਤਬਿ ਕੇ ਜਾਨਹਿੰ। ਤੁਰਕ ਮੰਦਮਤਿ ਬਿਗਰਨਿ ਠਾਨਹਿ[7]॥੧੨॥ ਚੁਗਲੀ ਉਗਲਤਿ ਮੁਗ਼ਲ ਬਿਗਾਰਾ । ਕਿਮ ਹੋਈ ਗਤਿ ਕਰਹੁ ਉਚਾਰਾ ?'। ਬਿਧੀਆ ਧਰਿ ਧੀਰਜ ਦਿਢ ਹੀਯੋ।ਸਭਿ ਪ੍ਰਸੰਗਤਬਿ ਬਰਨਨ ਕੀਯੋ॥੧੩॥ 'ਮਿਲੇ ਸ਼ਾਹੁ ਸੋਂ ਪੁਰਬ ਜਾਏ। ਥਿਰੁ ਹੁਇ ਘਰੀ ਚਾਰਿ ਨਿਕਸਾਏ। ਨਿਕਸਤਿ ਵਹਿਰ ਸਿਪਾਹੀ ਬ੍ਰਿੰਦ। ਭਏ ਸੰਗ ਗਮਨੇ ਗ੍ਰਿਹ ਚੰਦੂ ॥ ੧੪ ॥ ਸ਼ਾਹੁ ਸੰਗ ਸੰਬਾਦ ਬਖਾਨਯੋ।ਸੋ ਹਮ ਨੇ ਕੁਛ ਸੁਨਯੋ ਨ ਜਾਨਯੋ।ਕਿਮ ਤਹਿੰ ਭਈ ਨ ਕੁਛ ਗਤਿ ਜਾਨੀ। ਪਹੁੰਚੇ ਪੁਨ ਬਡ ਦੁਸ਼ਟ ਸਥਾਨੀ ॥ ੧੫ ॥ ਅੰਤਰਿ ਜਬਹਿ ਪ੍ਰਵੇਸ਼ਤਿ ਭਏ। ਦ੍ਵਿਢਿ ਕਿਵਾਰ ਦੋਨਹੁੰ ਦੇ ਦਏ। ਹਮ ਕੋ ਡਯੋਢੀ ਥਾਨ ਟਿਕਾਏ। ਅੰਤਰਿ ਸ਼੍ਰੀ ਸਤਿਗੁਰੂ ਬਿਠਾਏ ॥੧੬॥ ਖਾਨ ਪਾਨ ਅਰੁ ਸੁਪਤਨਿ ਬਰਜੇ। ਪੁਨ ਸਜਾਇ ਦੁਖ ਕਹਿ ਕਹਿ ਤਰਜੇ[8]। –ਲਿਹੁ ਨਾਤਾ ਨਤੁ ਕਰਿਹੋਂ ਘਾਤਿ–। ਨਹਿੰ ਸਤਿਗੁਰ ਮਾਨੀ ਤਿਸ ਬਾਤਿ ॥ ੧੭ ॥ ਤੀਨ ਦਿਵਸ ਬਡਿ ਦੀਨਿ ਸਜਾਇ। ਹੋਤਿ ਭਈ ਸਭਿ ਗੁਰੂ ਰਜਾਇ। ਨਾਂਹਿ ਤ ਕਸ਼ਾ ਮਾਰਨਿ ਤਿਸ ਕੇਰੋ। ਤੁਰਕਨਿ ਰਾਜ ਪ੍ਰਤਾਪ ਬਡੇਰੋ ॥ ੧੮ ॥ ਇਕ ਸਿਖ ਨਾਸਹਿੰ[9] ਬਿਲਮ ਬਿਹੀਨ। ਕਹਿ ਸਤਿਗੁਰੁ ਸਭਿ ਬਰਜਨ ਕੀਨਿ। ਮਾਰਿ ਖਾਇ ਬੈਠੇ ਮੁਰਝਾਏ। ਹਮ ਹੇਰਤਿ ਗੁਰੁ

---

[1]ਗੁਰਾਂ ਦੇ ਬਚਨ। [2]ਚੀਕ ਨਿਕਲੀ। [3]ਅੱਥ੍ਰੂ ਮੁੱਕ ਗਏ, ਨੇਤ੍ਰਾਂ ਤੋਂ ਜਲ ਨਹੀਂ ਵਹਿੰਦਾ। [4]ਮੁਖ ਕਵਲਾਂ ਦੇ ਬਨ ਵਤ ਖਿੜਿਆ ਸੀ ਬੜਾ। [5]ਬਰਫ ਵਰਗੀ ਬਾਣੀ। [6]ਕੌਨ ਟਿਕਿਆ ਹੋਇਆ ਹੈ, (ਅ) ਕਿਸ ਨੇ ਟਿਕਾ ਲਏ ਹਨ। [7]ਬਿਗਾੜ ਗਏ ਹਨ । [8]ਤਾੜਨਾ ਕੀਤੀ । [9]ਨਾਸ਼ ਕਰ ਦੇਵੇ (ਰਾਜ) ।

ਸਹੀ ਸਜਾਏ ॥੧੯॥ਨਿਕਸੇ ਰਾਵੀ ਕਰਨਿ ਸ਼ਨਾਨ। ਤਟ ਪਰ ਥਿਰ ਹੁਇ ਤਜਾਗੇ ਪ੍ਰਾਨ। ਲਵਪੁਰਿ ਸੰਗਤਿ ਮਿਲੀ ਬਿਸਾਲ॥ ਜਲ ਪ੍ਰਵਾਹ ਕੀਨਸਿ ਤਤਕਾਲ॥ ੨੦ ॥ ਦ੍ਰਿਗ ਆਗੇ ਅਸ ਕੌਤਕ ਹੋਵਾ। ਹਮ ਸਿਖ ਨਾਮ[1] ਸਰਬ ਹੀ ਜੋਵਾ। ਮਰਨੰ ਆਗੇ ਮਹਦ ਕੁਭਾਗੇ[2]। ਰਿਦਾ ਨ ਬਿਦਰਜੋ[3] ਦੁਖ ਨਹਿੰ ਲਾਗੇ[4] ॥ ੨੧ ॥ ਹਰਿ ਗੁਵਿੰਦ ਸੁਨਿ ਦੁਖਦ ਮਹਾਨਾ। ਬਾਨੀ ਬਾਨ ਲਗੀ ਜਨੁ ਕਾਨਾ। ਬੇਧਜੋ ਰਿਦਾ ਪੁਕਾਰਤਿ ਊਚੇ। 'ਤਜਿ ਏਕਲਿ ਪਰਲੋਕ ਪਹੂਚੇ ॥ ੨੨ ॥ ਸਗਰੀ ਸੰਗਤਿ ਕੋਰਿ ਅਲੰਬ। ਕਰਹਿੰ ਪ੍ਰਤੀਖਨ ਦਾਸ ਕਦੰਬ[5]। ਅਲਪ ਆਰਬਲ ਗੁਰੂ ਜਬਿ ਰੋਏ। ਕਰੀ ਪੁਕਾਰ ਊਚ ਸਭਿ ਕੋਏ ॥ ੨੩ ॥ ਬੈਠੀ ਹੁਤੀ ਗੰਗ ਚਿਤ ਸ਼ਾਂਤੀ। ਸੁਨਤਿ ਕੂਕ ਦਲਕੀ[6] ਤਬਿ ਛਾਤੀ। ਸੁਧਿ ਕੋ ਦਾਸੀ ਤੁਰਤਿ ਪਠਾਈ। 'ਗੁਰੂ ਪ੍ਰਲੋਕ ਭਾ' ਆਨਿ ਸੁਨਾਈ ॥ ੨੪ ॥ ਮਨਹੁ ਅਚਾਨਕ ਬੱਜ੍ਰ ਪ੍ਰਹਾਰਾ। ਕੰਚਨ ਬੇਲਿ[7] ਗਿਰੀ ਇਕ ਬਾਰਾ। 'ਹਾਇ ਹਾਇ' ਕਹਿ ਕਹਿ ਮੁਰਝਾਈ। ਰੁਦਤਿ ਬ੍ਰਿੰਦ ਦਾਸੀਨਿ ਉਠਾਈ ॥ ੨੫॥ ਕੇਸ ਉਖਾਰਤਿ ਬਾਹੁ ਉਸਾਰਤਿ*। ਆਰਤਿ ਸ਼ੋਕ ਬਿਸਾਲ ਪੁਕਾਰਤਿ। ਸਗਰ ਨਗਰ ਮਹਿੰ ਸੁਨਜੋ ਪ੍ਰਸੰਗ। ਦੌਰਤਿ ਆਵਤਿ ਰੁਦਿਤਿਉਤੰਗ॥੨੬॥ਮਿਲੇ ਸਮੂਹ ਆਇ ਨਰਨਾਰੀ।ਰੋਦਤਿ ਊਚੇ ਕਰਤਿ ਪੁਕਾਰੀ।ਬਿਰਲਾਪਹਿੰ ਤਜਿ ਅੱਸ਼ੂਨਿ ਆਪਹਿੰ। ਪਰਤਾਪਹਿੰ[8] ਗੁਨ ਸਿਮਰ ਕਲਾਪਹਿੰ[9] ॥੨੭॥ 'ਪੁੱਤ੍ਰ ਬਾਲ ਬੰਧ ਤਜਾਗ ਗੁਸਾਈਂ!।ਸਿਰ ਪਰ ਸ਼ੱਤ੍ਰੂ ਦੁਸ਼ਟ ਸਮੁਦਾਈ। ਤੁਮ ਬਿਨ ਕੋ ਦਿਵਾਨ ਅਬਿ ਲਾਵਹਿ। ਕਿਸ ਤੇ ਸਿਖੰ ਮਨ ਬਾਂਛਤਿ ਪਾਵਹਿੰ॥੨੮॥ਕਰਹਿ ਕੌਨ ਦਾਸਨਿ ਕੱਲਜਾਨ। ਚਹੁੰ ਦਿਸ਼ਿ ਕੇ ਪਗ ਪੂਜਤਿ ਆਨਿ।ਕੋ ਸੁਧਿ ਲੈਹੈ ਪਹੁੰਚਿ ਹਮਾਰੀ।ਰਾਜ ਤੁਰਕ ਕੋ ਬਹੁ ਬੁਰਿਆਰੀ ॥ ੨੯ ॥ ਜਿਨਹੁੰ ਚਹਜੋ ਕਰਿਬੇ ਅੱਨਜਾਇ। ਪਰਜੋ ਅੰਧੇਰ ਨ ਸੂਝਹਿ ਕਾਇ। ਉਚਿਤਾਨੁਚਿਤ[10]ਬਿਚਾਰ ਨ ਕਾਈ।ਗਹੇ ਬਲੀ ਨਿਬਲਨ ਕੋ ਖਾਈ ॥੩੦॥ ਕਿਤ ਗਮਨੇ ਹਮਰੇ ਰਖਵਾਰੇ'। ਊਚੀ ਬਾਹੁ ਉਸਾਰ ਪੁਕਾਰੇ।ਨਗਰ ਨਾਰਿ ਹੋਈ ਸਮੁਦਾਇ।ਰੁਦਤਿ* ਸ਼ਬਦ ਕੋ ਬਿਦਤ ਉਠਾਇ ॥੩੧॥ ਸੀਸ ਕੇਸ ਬਿਥਰੇ ਸਭਿ ਕੇਰੇ। ਸਿਮਰਿ ਪ੍ਰੇਮ ਗੁਰੂ ਦੁਖਤਿ

[1]ਅਸੀਂ ਸਿਖ ਨਾਮ (ਧਰਾਕੇ) । [2]ਖੋਟੇ ਭਾਗਾਂ ਵਾਲਿਆਂ ਦਾ...। [3]ਨਾ ਫਟਿਆ। [4]ਸਾਰੇ। [5]ਧੜਕੀ। [6]ਸੋਨੇ ਦੀ ਵੇਲ ਵਤ। (ਅ) ਇਕ ਪ੍ਰਕਾਰ ਦੀ ਵੇਲ ਜੋ 'ਕਾਂਚਨਾਰ' ਜਾਤੀ ਵਿਚੋਂ ਹੈ। ਜਿਸ ਦੇ ਫੁਲ ਪੀਲੇ ਹੁੰਦੇ ਹਨ। [7]ਉੱਚੀਆਂ ਕਰਕੇ । [8]ਬਹੁਤ ਦੁਖੀ ਹੁੰਦੇ ਹਨ। [9]ਸਾਰੇ ਬਹੁਤੇ ਗੁਣ ਯਾਦ ਕਰਕੇ। [10]ਯੋਗ ਅਯੋਗ। *ਵੇਖੋ ਅਗਲੇ ਪੰਨੇ ਦੀ ਟੂਕ।

ਘਨੇਰੇ। 'ਮਹਾਂ ਸ਼ਕਤਿ ਜੁਤਿ ਚਾਹਤਿ ਜੇਤੀ। ਅੱਛਤ[1] ਸਹੀ ਬਿਪਦ ਕਿਮ ਏਤੀ ॥੩੨॥ ਜਰੀ ਅਜਰ ਉਰ ਧੀਰਜ ਧਾਰੀ। ਹੁਇ ਅਸ ਛਿਮਾਨ ਆਨ ਮਝਾਰੀ'। ਇੱਤਜਾਦਿਕ ਗੁਨ ਰੁਦਤਿ ਭਨੰਤੀ। ਪੀਟਤਿ ਹਾਥਨਿ ਸੀਸ ਹਨੰਤੀ*॥੩੩॥ਇਮ ਅੰਤਰ ਬਡਿ ਮਾਚਸੋ ਰੌਰਾ। ਸੁਨਤਿ ਦੂਰ ਤੇ ਆਇ ਸੁ ਦੌਰਾ[2]। ਰੁਦਤਿ ਅਧਿਕ ਸ਼੍ਰੀ ਹਰਿ ਗੋਵਿੰਦ। ਸਿਖ ਸੰਗਤਿ ਚਹੁੰਦਿਸ਼ਿ ਮਹਿੰ ਬ੍ਰਿੰਦ ॥੩੪॥ ਸਕਲ ਰੋਇ ਕਰਿ ਗੁਰੂ ਸਿਮਰੰਤੇ। ਆਪ ਬਿਮੋਚਤਿ ਲੋਚਨ ਅੰਤੇ[3]। ਵਧਸੋ ਸ਼ੋਕ ਸਭਿ ਮਹਿੰ ਤਬਿ ਐਸੇ। ਬਾਸ ਇਹਾਂ ਕਰੁਨਾ ਰਸ[4] ਜੈਸੇ ॥੩੫॥ 'ਹਾਇ ਪਿਤਾ,ਗੁਨ ਨਿਧਿ,ਸੁਖ ਦਾਨੀ !। ਕੌਨ ਦੁਲਾਰ ਕਰਹਿ ਬਹੁ ਆਨੀ। ਸੁਖਿ ਬੈਠਨਿ ਪਿਤ ਅੰਕ ਬਡੇਰੇ। ਕਰਿ ਸਨੇਹ ਸਿਰ

---

[1](ਸ਼ਕਤੀ ਦੇ) ਹੁੰਦਿਆਂ। [2](ਜੋ) ਦੂਰੋਂ ਸੁਣਦਾ ਹੈ (ਉਹ) ਦੌੜਿਆ ਆਉਂਦਾ ਹੈ। [3]ਜਲ (=ਅੰਝੂ) ਛਡਦੇ ਹਨ ਨੇਤ੍ਰਾਂ ਦੇ ਕੋਇਆਂ ਵਿਚੋਂ। [4]ਮਾਨੋਂ ਕਰੁਨਾ ਰਸ (ਸ਼ੋਕ ਤੇ ਰੋਣ) ਏਵੇਂ ਆ ਵਸਿਆ ਹੈ।

*ਸ਼੍ਰੀ ਗੁਰੂ ਜੀ ਦਾ ਅਚਾਨਕ ਸਾਕਾ ਤੇ ਐਸੇ ਅਸਹ ਕਸ਼ਟਾਂ, ਖੇਦਾਂ, ਤੇ ਪੀੜਾ ਦਾ ਸਹਾਰਨਾ ਅਪਣੇ ਆਪ ਵਿਚ ਇਕ ਮਹਾਂ ਸ਼ੋਕਦਾਇਕ ਹੋਣੀ ਹੈ। ਓਹ ਵੀਣਾ ਦੇ ਵਜਾਵਣ ਹਾਰ ਸੰਗੀਤ ਰੂਪ ਗੁਰੂ, ਓਹ ਬਾਣੀ ਰਚਨਹਾਰ ਕਵਿਤਾ ਦੇ ਕੋਮਲ ਸਰੀਰ, ਓਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਕਲਤ ਕਰਤਾ ਦੇ ਦਰਬਾਰ ਸਾਹਿਬ ਜੇਸੇ ਪਵਿੱਤ੍ਰ ਮੰਦਰ ਦੇ ਰਚਨਹਾਰ ਕਲਾ ਕੌਸਲੀਏ, ਓਹ ਦਯਾ ਛਿਮਾਂ ਦੇ ਸੁਹਲ ਦਾਤੇ, ਓਹ ਪ੍ਰੇਮ ਦਾ ਅਵਤਾਰ ਕਿਨ੍ਹਾਂ ਦਯਾ ਹੀਨ ਕਠੋਰ ਕਸ਼ਟਾਂ ਦੇ ਮੂੰਹ ਆਏ, ਕੌਣ ਹੈ ਜੋ ਅੱਜ ਬੀ ਸੁਣਕੇ ਨਹੀਂ ਰੋ ਪੈਂਦਾ। ਉਸ ਵੇਲੇ ਦੇ ਪ੍ਰੇਮੀ ਨਿਜ ਪਰਿਵਾਰ ਤੇ ਸੰਗਤਾਂ ਨੂੰ ਜਿਨ੍ਹਾਂ ਨੇ ਦਰਸ਼ਨ ਕੀਤੇ, ਬਚਨ ਸੁਣੇ ਤੇ ਨਾਦ ਨਾਲ ਮਸਤ ਹੋਏ ਕਿਵੇਂ ਉਨ੍ਹਾਂ ਦੇ ਕਲੇਜੇ ਫਟੇ ਹੋਣਗੇ ? ਕੌਣ ਅੰਦਾਜ਼ਾ ਕਰ ਸਕਦਾ ਹੈ ? ਪਰੰਤੂ ਗੁਰੂ ਜੀ ਸ਼੍ਰੀ ਗੁਰੂ ਹਰਿਗੋਬਿੰਦ ਜੀ ਦੀ ਮਾਤਾ ਜੀ ਨੂੰ ਦੱਸ ਗਏ, ਸਮਝਾ ਗਏ ਤੇ ਮੋਹ ਮਾਯਾ ਤੋਂ ਵਰਜਕੇ ਉੱਚਾ ਕਰ ਗਏ ਸਨ; ਉਨ੍ਹਾਂ ਦਾ ਪਿਟਣਾ ਆਦਿ ਜੋ ਕ੍ਰਿਯਾ ਦੱਸੀਆਂ ਹਨ ਏਹ ਕਵਿ ਜੀ ਦੇ ਕਰੁਣਾ ਰਸ ਦੇ ਨਕਸ਼ਾ ਖੈਂਚਣ ਦੇ ਅੰਗ ਪ੍ਰਤਿ ਅੰਗ ਹਨ, ਇਨ੍ਹਾਂ ਨੂੰ ਵਾਕਯਾ ਸਮਝਣਾ ਭੁੱਲ ਹੈ। ਮਾਤਾ ਜੀ ਪਤਿਬ੍ਰਤ ਧਰਮ ਦਾ ਨਮੂਨਾ ਸਨ, ਸਾਰੀ ਉਮਰ ਸੇਵਾ ਕਰਦੇ ਤੇ ਨਾਮ ਸਿਮਰਦੇ ਰਹੇ, ਅੰਤ ਸਮੇਂ ਸਤਿਗੁਰ ਉਨ੍ਹਾਂ ਨੂੰ ਪੂਰਨ ਗਯਾਨ ਅਰੂੜ ਕਰਕੇ ਟੁਰੇ, ਉਨ੍ਹਾਂ ਦੇ ਪ੍ਰੇਮ ਦੀ ਥਾਹ ਤੇ ਬਿਰਹੋਂ ਦਾ ਅੰਤ ਨਹੀਂ ਲਿਆ ਜਾ ਸਕਦਾ, ਪਰ ਐਸੇ ਕਰਤੱਵ ਉਨ੍ਹਾਂ ਵਿਚ ਸੰਭਵ ਨਹੀਂ ਹਨ। ਅੱਗੇ ਜਦ ਬਾਹਰੋਂ 'ਹੁਕਮ ਸਤ' ਲਈ ਸੰਗਤਾਂ ਦਾ ਆਵਨਾਂ ਲਿਖਿਆ ਹੈ ਉਥੇ ਕਵੀ ਜੀ ਆਪ ਮਾਤਾ ਜੀ ਦੇ ਮੁਖੋਂ ਲਿਖਦੇ ਹਨ ਯਥਾ–'ਕਰਹੁ ਨ ਸ਼ੋਕ ਸੁਨਾਵਹੁ ਬਾਨੀ': –[ਦੇਖੋ ਇਹੋ ਰਾਸ ਅੰਸੂ ੪੧ ਅੰਕ ੪] ਇਹੋ ਹੀ ਗੁਰਮਤ ਦੀ ਮ੍ਰਿਯਾਦਾ 'ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ' ਇਸ ਮਹਾਂ ਵਾਕ ਵਿਚ ਪ੍ਰਗਟ ਹੈ।

ਹਾਥ ਸੁ ਫੇਰੇ ॥੩੬॥ ਸੋ ਅਬਿ ਕਹਾਂ ਨ ਪ੍ਰਾਪਤਿ ਮੋਹੀ। ਅੰਤਿ ਸਮੇਂ ਨਹਿੰ ਦਰਸ਼ਨ ਹੋਹੀ। ਭੂਤ ਭਵਿੱਖਨਤਿ ਬਿਦਤਿ[1] ਬ੍ਰਤੰਤਾ। ਇਮ ਕਿਸ ਰੀਤਿ ਪ੍ਰਾਨ ਕਰਿ ਅੰਤਾ ? ॥੩੭॥ ਅਲਖ ਗਤੀ ਗੁਰ ਕੀ ਬਿਸਮਾਵਤਿ। ਨਹੀਂ ਅਪਰ ਤੇ ਜਾਨੀ ਜਾਵਤਿ*'। ਪੁਨ ਸ਼੍ਰੀ ਹਰਿਗੋਵਿੰਦ ਉਚਾਰੇ। 'ਨਿਕਟ ਪੰਚ,ਜਬਿ ਗੁਰੂ ਪਧਾਰੇ॥੩੮॥ਅੰਤ ਸਮੇਂ ਕਿਮ ਕਿਧ ਫੁਰਮਾਵਨਿ। ਤੁਮ ਕੋ ਕੀਨਸਿ ਕਹਾਂ ਜਨਾਵਨਿ?।ਸੋ ਅਬਿ ਬਾਕਨਿ ਕਰਹੁ ਬਤਾਵਨਿ। ਸੁਨਿ ਹਮ ਧਰਹਿੰ ਮਹਦ ਸੁਖ ਪਾਵਨਿ' ॥੩੯॥ ਇਮ ਪ੍ਰਸੰਗ ਬੂਝਤਿ ਬਹੁ ਰੋਏ। ਨਹੀਂ ਧੀਰ ਮਨ ਸ਼ੋਕ ਪਰੋਏ। ਅੱਸ਼ੂ ਬਿਮੋਚਤਿ ਗਰ ਲਗਿ ਜਾਈ। ਗਦਗਦ ਗਿਰਾ ਮਹਾਂ ਅਕੁਲਾਈ ॥੪੦॥ ਤਜੋਂ ਅਵਲੋਕਤਿ ਸੇਵਕ ਸਾਰੇ। ਬਹੁਤ ਬਿਸੂਰਤਿ ਅੱਸ਼ੂ ਡਾਰੇ। ਦੀਨ ਮਨੇ ਦੁਖ ਲਹਤਿ ਘਨੇਰੇ। ਗਯਾਨੀ ਤਊ ਪ੍ਰੇਮ ਗੁਰੁ ਕੇਰੇ ॥ ੪੧ ॥ ਗੁਰ ਸਨੇਹ ਕੀ ਮਹਿਮਾ ਮਹਾਂ। ਭਜਹਿੰ ਗਯਾਨ ਮਿਲਿ ਰੋਦਤਿ ਤਹਾਂ। ਕੇਤਿਕ ਧਯਾਨ ਠਾਨਿ ਭੇ ਮੌਨਾਗੁਨ ਸਿਮਰਤਿ ਉਚਰਤਿ ਸੁਖ ਭੌਨ ॥ ੪੨ ॥ ਸਭਿ ਕੀ ਦਸ਼ਾ ਦੇਖਿ ਬ੍ਰਿਧ ਭਾਈ। ਬ੍ਰਹਮ ਗਯਾਨ ਕੀ ਜਿਸ ਦ੍ਰਿਢਤਾਈ। ਦੈਬੇ ਹੇਤੁ ਸਕਲ ਕੋ ਧੀਰਜ। ਗੁਰ ਕੋ ਜਸੁ ਕਹਿਬੇ ਅਰੁ ਬੀਰਜ[2]॥੪੩॥ਦੋਹਰਾ॥ਬੋਲਨੋ ਚਹਤਿ ਪ੍ਰਬੋਧਬੇ[3] ਸ਼੍ਰੀ ਗੁਰ ਹਰਿਗੋਵਿੰਦ।ਸ਼ੋਕਨਿਵਾਰਨਿ ਸਕਲਕੋ ਬੈਠੇ ਦਾਸ ਜਿ ਬ੍ਰਿੰਦ॥੪੪॥

ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸੁਧਾਸਰ ਸੁਧਿ ਹੋਵਨ' ਪ੍ਰਸੰਗ ਬਰਨਨੰ ਨਾਮ ਏਕ ਊਨਿ ਵੱਤ੍ਰਾਲੀਸਵੀ ਅੰਸੂ ॥ਸਮਾਪਤ

੪੦. [ਸ਼੍ਰੀ ਗੁਰ ਹਰਿ ਗੁਰਿੰਦ ਜੀ ਨੇ ਪ੍ਰਾਣ ਕੀਤਾ]।

ਦੋਹਰਾ ॥ ਹਰਿ ਗੁਰਿੰਦ ਅਰੁ ਬ੍ਰਿੰਦ ਸਿਖ ਰੁਦਤਿ ਸ ਸ਼ੋਕ ਬਿਲੰਦ। ਦੇਖਤਿ ਭਾਖਤਿ ਬ੍ਰਿੱਧ ਤਬਿ 'ਕੀਜਹਿ ਖੇਦ ਨਿਕੰਦ[4] ॥ ੧ ॥ ਚੌਪਈ ॥ ਸਤਿਗੁਰ ਨਹਿੰ ਸੋਚਨ ਕੇ[5] ਯੋਗ। ਸੁਜਸੁ ਬਿਥਾਰਨੋ ਚੌਦਸ ਲੋਗ। ਘਨ ਸਮਾਨ ਤਨ ਧਰਿ ਬਿਦਤਾਵੈਂ। ਜਗ ਕਾਰਜ ਕਰਿ ਬਹੁਰ ਬਿਲਾਵੈਂ[6] ॥ ੨ ॥ ਪਰਮ ਧਾਮ ਬੈਕੁੰਠ ਸਿਧਾਰੈਂ। ਬ੍ਰਿੰਦ ਅਨੰਦ ਬਿਲੰਦ ਬਿਹਾਰੈਂ[7]। ਕਰਿ ਗਾਦੀ ਪਰ ਪੁੱਤਰ ਅਬਾਦੀ[8]। ਭਏ ਸਰੂਪ ਲੀਨ ਨਿਜ ਆਦੀ[9] ॥ ੩ ॥ ਜੋ ਕਾਰਜ ਕਰਿਬੇ ਕਹੁ ਆਏ। ਨੀਕੇ ਪੂਰਨ ਕਰਿ ਸਮੁਦਾਏ। ਕਾਨ੍ਹੇ ਸ੍ਰਾਪ ਸਾਚ

---

[1](ਦਾ) ਪ੍ਰਗਟ ਹੈ। [2]ਬਲ। [3]ਸਮਝਾਉਣ ਲਈ। [4]ਦੁਖ ਦੂਰ ਕਰੋ। [5]ਸ਼ੋਕ ਕਰਨ ਦੇ। [6]ਲੋਪ ਹੋ ਜਾਂਦੇ ਹਨ। [7](ਵਿਚ) ਵਿਚਰਦੇ ਹਨ। [8]ਭਾਵ, ਇਸਥਿਤ। [9]ਆਪਣੇ ਮੂੱਢਲੇ (ਸਰੂਪ) ਵਿਚ।

*ਪਾਃ - ਅਚਰਜ ਭਏ ਨਹੀਂ ਬਿਦਤਾਵਤਿ।

ਕੋ ਹੈਭੁ। ਸਹੀ ਸਜਾਇ ਸੁ ਚੈਦੁ ਨਿਕੇਤ ॥ ੪ ॥ ਪੂਰਨਤਾ ਦਿਖਾਇ ਬ੍ਰਹਮ ਗਜਾਨੀ। ਜਿਨ ਕੇ ਤਨਹੈਤਾ ਬ੍ਰਿਤਿ ਹਾਨੀ।ਨਿਜ ਸਰੂਪ ਤੇ ਦੂਰਨੌ ਆਨ। ਉਠਨਿ ਨ ਦੀਨਸਿ ਇਕ ਰਸਵਾਨ ॥ ੫ ॥ ਜਗ ਕੀ ਬਰਤਣ ਸਹਿਜ ਸੁਭਾਇ। ਬਿਨਾ ਜਤਨ ਜਿਮ ਹੋਤੀ ਜਾਇ। ਭਗਤ ਕਬੀਰ ਨਾਮ ਦਿਉ ਆਦਿ। ਭੀਰ ਪਰੀ ਕੀਨਸਿ ਪ੍ਰਭੁ ਯਾਦਿ ॥ ੬ ॥ ਕਛ ਤੇ ਕੁਛ ਕਰਿ ਨਰਨਿ ਦਿਖਾਈ।ਗਜਾਨ ਉਨਤਾ ਇਹੀ ਜਨਾਈ[1]*।ਸੱਤਿ ਆਤਮਾ ਜਗ ਸਭਿ ਕਾਚੋ। ਜਿਸ ਕੇ ਉਰ ਨਿਸ਼ਚੈ ਅਸ ਸਾਚੋ ॥ ੭ ॥ ਸੋ ਨਾਨੱਤ੍ਵ[2] ਪਰ ਦੂਰਨਾ ਕਰਹਿ ਨ। ਅਪਨ ਸਰੂਪ ਲਖਹਿ, ਅਨ ਧਰਹਿ ਨ[3]। ਅਸ ਸ੍ਵਾਮੀ ਨਹਿੰ ਸੋਚਨਿ ਜੋਗ। ਕ੍ਰਿਪਾ ਤਿਨਹੁ ਉਧਰੇ ਬਹੁ ਲੋਗ ॥੮॥ ਪੂਰਬ ਪੁੰਨਨਿ ਫਲ ਕੋ ਪਾਇ। ਭੋਗ ਬਿਸ਼ੈ ਜਗ ਚਲੈ ਗਵਾਇ[4]। ਭਗਤਿ ਨ, ਜੋਗ ਨ ਗਜਾਨ ਵਿਰਾਗੋ। ਸੋ ਸੋਚਨ ਕੇ ਜੋਗ ਕੁਭਾਗੋ ॥ ੯ ॥ ਨਰ ਤਨ ਜਿਨਹੁੰ ਅਕਾਰਥ ਖੋਵਾ। ਸੱਤਿਨਾਮ ਨਹਿੰ ਸਿਮਰਨਿ ਹੋਵਾ। ਫਾਸੀ ਪਰੇ ਗਏ ਜਮ ਲੋਗ। ਸੋ ਮੂਰਖ ਸੋਚਨਿ ਕੇ ਜੋਗ॥੧੦॥ ਮਰਿ ਕਰਿ ਬਹੁਜੋਨੀ ਭ੍ਰਮਾਵੈਂ। ਕਰੇ ਪਾਪ ਕੈ ਨਰਕ ਸਿਧਾਵੈਂ। ਜਿਨ ਕਬਿਹੂੰ ਸਤਿਸੰਗ ਨ ਕਰੇ। ਸੋ ਸੋਚਨ ਕੇ ਜੋਗ ਜਿ ਮਰੇ ॥ ੧੧ ॥ ਗੁਰ ਸ਼ਰਧਾ ਉਰ ਜਿਨ ਕੇ ਨਾਂਹਿ ਨ। ਤ੍ਰਿਸ਼ਨਾ ਤੇ ਮਨ ਬਰਜਜੋ ਜਾਂਹਿ ਨ। ਗੁਨ ਤਜਿ ਅਵਗੁਨ ਸੰਗ੍ਰਹਿ ਕਰੇ। ਸੋ ਸੋਚਨਿ ਕੇ ਜੋਗ ਜਿ ਮਰੇ ॥ ੧੨ ॥ ਨਹਿੰ ਗੁਰ ਧਜਾਨ ਨ ਗੁਰ ਕੀ ਸੇਵਾ ਗੁਰ ਬਿਹੀਨ ਧਾਰਤਿ ਅਹੈਮੇਵਾ।ਗੁਰ ਹਰਿ ਕੀ ਲਖਹਿ ਨ ਬਡਿਆਈ। ਸੋ ਸੋਚਨਿ ਕੋ ਜੋਗ ਸਦਾਈ ॥੧੩॥ ਇਸ ਜਗ ਅਰੁ ਪਰ-ਲੋਕ ਮਝਾਰੇ। ਸਤਿਗੁਰ ਸਦਾ ਸਹਾਇ ਹਮਾਰੇ। ਸਿਮਰਨਿ ਕਰੇ ਦਰਸ ਦੈਂ ਆਨਿ[5]। ਸੋ ਕਯੋਂ ਸੋਚਨਿ ਜੋਗ ਮਹਾਂਨ ॥੧੪॥ ਬੰਦਨ ਕਰਹੁ, ਕਰਾਹੁ ਕਰਾਵੋ। ਕਿਰਤਨ ਸੁਨਹੁ, ਅਨੰਦ ਉਪਾਵੋ। ਸਿਮਰੋ ਨਿਤ ਹਾਜ਼ਰ ਗੁਰ ਅਹੈਂ। ਪਰਮ ਪ੍ਰੇਮ ਮਨ ਕੋ ਸਭਿ ਲਹੈਂ[6]॥੧੫॥ਦ੍ਰਿਸ਼ਟਿ ਮਾਨ ਹੈਂ ਜਿਤਿਕ ਅਕਾਰ। ਸਭਿ ਕੂਰੇ ਹੈਂ ਬਿਨਸਨਿਹਾਰ।ਇਨ ਸੋਂ ਮੋਹ ਕਰਹਿ ਅੱਗਜਾਨੀ। ਜੋ ਲਖਿਯਤਿ ਹੈ ਸੁਪਨ ਸਮਾਨੀ ॥ ੧੬ ॥ ਤੁਮ ਕੋ ਉਚਿਤ ਨ ਐਸੇ

[1]ਇਹ (ਉਹਨਾਂ ਨੇ) ਗਜਾਨ ਦੀ ਕਮੀ ਦਿਖਾਈ। [2]ਨਾਨਾਪਨ ਭਾਵ ਮਿਸਾਰ। [3]ਦ੍ਵੈਤ ਨਹੀਂ ਧਾਰਦੇ। [4]ਭੋਗ ਕੇ ਵਿਸ਼ਯ ਜਗ ਵਿਚ ਗਵਾਕੇ (ਆਪਣੀ ਉਮਰ) ਚਲੇ ਗਏ। [5]ਆਕੇ ਦਰਸ਼ਨ ਦੇਂਦੇ ਹਨ। [6]ਸਭ ਦੇ ਮਨ ਦਾ ਅਤਿ ਪ੍ਰੇਮ ਜਾਣਦੇ ਹਨ।

*ਕਬੀਰ ਆਦਿਕਾਂ ਤੋਂ ਗੁਰੂ ਜੀ ਦੀ ਅਧਿਕਤਾ ਕੈਸੀ ਸੁੰਦਰ ਦਰਸਾਈ ਹੈ।

ਕਰਿਬੋ। ਹਰਖ ਸ਼ੋਕ ਅੱਗਯਾਨੀ ਧਰਿਬੋ। ਤਖਤ ਬੈਠਿ ਅਬਿ ਸਿੱਖ ਉਧਾਰੋ। ਸ਼ੱਤ੍ਰੁ ਗਨ ਜੇ ਸਕਲ ਸੰਘਾਰੋ'॥੧੭॥ ਇਮ ਸੁਨਿਕੈ ਬ੍ਰਿਧ ਕੇ ਬਚ ਕਾਨ। ਸ਼੍ਰੀ ਹੈਰਿਗੋਬਿੰਦ ਭੇ ਸਵਧਾਨ। ਪੰਚ ਸਿੱਖ ਕੋ ਬੂਝਨਿ ਲਾਗੇ। 'ਕਹਯੋ ਅੰਤ ਜਿਮ ਕਹੁ ਹਮ ਆਗੇ'॥੧੮॥ ਸੁਨਤਿ ਪਿਰਾਣਾ ਕਹਿ ਮ੍ਰਿਦੁ ਬਾਨੀ। 'ਇਮ ਸ਼੍ਰੀ ਸਤਿਗੁਰੁ ਤੁਮਹਿ ਵਖਾਨੀ।–ਹਰਿਗੁਵਿੰਦ ਸੰਗ ਜਾਇ ਮਿਲੀਜੈ। ਹਮ ਦਿਸ਼ਿ ਤੇ ਬਹੁ ਧੀਰਜ ਦੀਜੈ॥੧੯॥ਕਰਹੁ ਨ ਸ਼ੋਕ ਗੁਵਿੰਦ ਗੁਨ ਗਾਵਹੁ। ਅਪਰ ਸਕਲ ਕੋ ਕਹਹੁ ਮਿਟਾਵਹੁ। ਸਾਧੁਧ ਹੋਹੁ ਤਖਤ ਪਰ ਰਾਜਹੁ। ਜਥਾ ਸ਼ਕਤਿ ਸੈਨਾ ਸੰਗ ਸਾਜਹੁ ॥ ੨੦ ॥ ਪ੍ਰਥਮ ਚੰਦੁ ਤੇ ਪਲਟਾ ਲੀਜਹਿ। ਹਤਹੁ ਕੁਮੋਤ ਮਹਾਂ ਦੁਖ ਦੀਜਹਿ*। ਸ਼੍ਰੀ ਗੁਰ ਅਮਰ ਦਾਸ ਕੀ ਅੰਸ। ਨਿਕਟ ਹਕਾਰਹੁ ਕੁਲ ਅਵਿਤੰਸ਼ ॥ ੨੧ ॥ ਪ੍ਰਥਮ ਰੀਤਿ ਕਰਿ ਲੀਜਹਿ ਟੀਕਾ। ਸਕਲ ਬਡਿਨਿ ਸੰਗ ਕਹਿ ਬਚ ਨੀਕਾ। ਬ੍ਰਿਧ ਆਦਿਕ ਸਿੱਖਨਿ ਸਨਮਾਨਹੁ। ਪੁਰਾ ਗੁਰਨਿ[1] ਕੀ ਰੀਤਿ ਪ੍ਰਮਾਨਹੁ ॥ ੨੨ ॥ ਨਈ ਰੀਤਿ ਇਕ ਰਣ ਕੀ ਕੀਜਹਿ। ਅਪਰ ਪ੍ਰਥਮ ਸਮ ਗਤੀ ਚਲੀਜਹਿ। ਦਾਹੁ ਦੇਹ ਨਹਿੰ ਕਰਹੁ ਹਮਾਰੀ।ਦਿਹੁ ਪ੍ਰਵਾਹ ਇਸ ਸਲਿਤਾ ਬਾਰੀ॥੨੩॥ ਦਰਸ਼ਨ ਹਮਰੋ ਹੈ ਦਰਿਆਉ। ਸਿਰ ਉੱਤਰ ਦਿਸਿ ਦੱਛਨ ਪਾਉ†–। ਸੋਰਹ ਸਤ ਤ੍ਰੈਸਟ[2] ਗਿਨ ਸੰਮਤਿ।ਜੇਸ਼ਠ ਸ਼ੁਦੀ ਚੌਥ ਹਰਿ ਸੰਮਤ[3]॥੨੪॥ ਮਹਾਂ ਪਾਤਕੀ ਸ਼ੱਤ੍ਰੁ ਚੰਦੁ। ਦਈ ਸਜ਼ਾਇ ਅਨੇਕ ਬਿਲੰਦ। ਪੰਚ ਦਿਵਸ ਲੌ ਖਾਇ ਨ ਪੀਓ[4]। ਨਹੀਂ ਦੁਸ਼ਟ ਨੇ ਆਦਰ ਕੀਓ ॥ ੨੫ ॥ ਜਨੋਂ ਕਨੋਂ ਘਾਤ ਕਰਹੁ ਤਿਸ ਕੇਰਾ। ਦੁਖ ਦੇ ਜਗ ਬਿਦਤਾਇ ਬਡੇਰਾ। ਪਿਤਾ ਬੈਰ ਕੋ ਉਚਿਤ ਸੁ ਲੈਬਾ। ਪੂਰਬ ਘੋਰ ਸਜਾਇਨਿ ਦੈਬਾ[5] ॥ ੨੬ ॥ ਬਿਸ਼ਟਾ ਮਹਿੰ ਰੁਲਾਇ ਕਰਿ ਮਾਰੋ। ਤੀਬ੍ਰ ਪੀਰ[6] ਨਰਕਨਿ ਮਹਿੰ ਡਾਰੋ। ਕਾਲ, ਕਲਪ ਕਰਿ ਪੁਨਹ ਨ ਜਾਵਦ[7]। ਲਹੈ ਸਜਾਇ ਨਰਕ ਕੀ ਤਾਵਦ ॥੨੭ ॥ ਕਰੀ ਅਵੱਗਯਾ ਕੋ ਫਲ ਭਾਰੀ। ਤਊ ਨ ਨਿਬਟੈ[8] ਬਾਕੀ ਸਾਰੀ'। ਸੁਨਤਿ ਪਿਰਾਣੇ ਕੇ ਬਚ ਬ੍ਰਿੰਦ। ਤਬਿ ਰਿਸਿ ਤੇ ਸ਼੍ਰੀ ਹਰਿਗੋਵਿੰਦ ॥ ੨੮॥ ਫਰਕੀ ਦੋਨੋ ਬਾਹੁ ਬਿਸਾਲਾ। ਦ੍ਰਿਗ ਜਲ ਹੋਤਿ, ਅਧਰ ਚਲ ਚਾਲਾ[9]।

[1]ਪਹਿਲੇ ਗੁਰਾਂ ਦੀ। [2]ਭਾਵ, ੧੬੬੩। [3]ਜੇਠ ਸ਼ੁਦੀ ਚੌਥ ਨੂੰ ਪ੍ਰਭੂ (ਦੇ ਹੁਕਮ) ਅਨੁਸਾਰ। [4]ਸਜ਼ਾਵਾਂ ਦੇਣੀਆਂ। [5]ਤਕੜੀ ਪੀੜ (ਦੇਕੇ)। [6]ਕਲਪ ਦਾ ਸਮਾ ਪੂਰਾ ਨ ਹੋਵੇ ਜਦ ਤਕ। [7]ਨਿਬੜੇਗੀ। [8]ਨੇਤ੍ਰਾਂ ਵਿਚ ਜਲ ਹੋ ਗਿਆ ਤੇ ਹੋਠ ਫਰਕੇ।

*ਦੇਖੋ ਇਸੇ ਰਾਸ ਦੇ ਅੰਸੂ ੩੭ ਅੰਕ ੨੮ ਦੀ ਹੇਠਲੀ ਟੂਕ।

†ਅੰਕ ੧੯ ਤੋਂ ਇੱਥੋਂ ਤਕ ਹੂਬਹੂ ਉਤਾਰਾ ਹੈ ਅੰਸੂ ੩੭ ਦੇ ਅੰਕ ੨੬ ਤੋਂ ੩੧ ਤਕ ਦਾ।

ਬਦਨ ਬਿਲੋਚਨ ਲਾਲ ਕਰਾਲੇ। ਭ੍ਰਿਕੁਟੀ ਬੰਕ ਚਾਪ ਕੀ ਢਾਲੈ[1]॥੨੯॥ ਸਭਿ ਕੇ ਸੁਨਤਿ ਕ੍ਰੋਧ ਕਰਿ ਬੋਲੇ। 'ਕਰਹਿੰ ਭ੍ਰਿੱਤ ਪਿਤ ਆਇਸੁ ਕੋ ਲੈ। ਜੋ ਨਹਿੰ ਚੰਦੂ ਕੋ ਹਮ ਗਹੈਂ। ਮੁਸ਼ਕੈਂ ਬੰਧੀ ਜਿ ਨਾ ਜਗ ਲਹੈਂ[2]॥੩੦॥ ਤੌ ਹਮਰੇ ਸਿਰ ਦੋਸ਼ ਬਿਸਾਲੇ। ਚਢਹੁ ਜਿਨਹੁ ਫਲ ਦੁਖਦ ਕਰਾਲੇ। ਜੋ ਨਿਤ ਵਨਸ਼ਨ ਪਰੇ ਪਰਦਾਰਾ। ਕੈ ਪਰ ਦਰਬ ਚੋਰ ਬਟਪਾਰਾ॥੩੧॥ ਗੁਰ ਤੇ ਬੇਮੁਖ ਕੁਟਿਲ ਕੁਚਾਲੇ। ਕੂਰੇ ਕਾਇਰ ਕੁਮਤਿ ਕਰਾਲੇ। ਲਗਹਿ ਦੋਸ਼ ਅਸ ਪਾਪ ਉਦਾਰਾ[3]। ਜੇ ਨ ਕਰੌਂ ਚੰਦੂ ਮੁਖ ਕਾਰਾ॥੩੨॥ ਮਿੱਤ੍ਰੁਨਿ ਦ੍ਰੋਹ ਅਕਾਰਣ ਦ੍ਰੋਹੀ[4]। ਅਪਨਿ ਭਰੋਸੋ ਦੇ ਕਰਿ ਧ੍ਰੋਹੀ[5]। ਪਰ ਸੰਪਤਿ ਕੌ ਦੇਖਤਿ ਜਰਨਾ[6]। ਪਰਜਸੁ ਸੁਨਤਿ ਰਿਦੈ ਨਹਿੰ ਜਰਨਾ॥ ੩੩॥ ਗੁਰ ਨਿੰਦਕ, ਲੋਲਪ[7] ਕੁਲ ਘਾਤੀ। ਮਾਤ ਪਿਤਾ ਦੁਖਦਾਯਕ ਛਾਤੀ। ਇਨ ਅਘ ਫਲ ਤੌ ਹਮ ਹੀ ਪਾਵੈਂ। ਜੇ ਨ ਚੰਦੁ ਸਿਰ ਪਨਹਿ[8] ਲਗਾਵੈਂ[9]॥੩੪॥ ਇੱਤਯਾਦਿਕ ਕਹਿ ਸਭਾ ਮਝਾਰੀ। ਪਿਤ ਪਲਟਾ ਲੈਬੇ ਇਛ ਧਾਰੀ*। ਉਠ ਪੁਨ ਸੁਧਾ ਸਰੋਵਰ ਗਏ। ਮੱਜਨ ਕਰਿ ਤ੍ਰਿਲਾਂਜੁਲੀ† ਦਏ॥ ੩੫॥ ਲੌਕਿਕ ਬੈਦਕ ਜਿਤਿਕ ਬਤਾਈ। ਪਿਤਾ ਹੇਤੁ ਸਭਿ ਕਰੀ ਗੁਸਾਈਂ। ਹਟਿ ਕਰਿ‡ ਚਲਿ ਨਿਕੇਤ ਕਹੁ ਆਏ। ਮਾਤ ਰੋਗ ਜਹਿੰ ਸ਼ੋਕ ਵਧਾਏ॥ ੩੬॥ ਕਹਤਿ 'ਗੁਰੂ ਕੋ ਬਸਤ੍ਰੁਨਿ ਸੰਗ। ਕਰੌਂ ਦਾਹ ਮੈਂ ਅਪਨੇ ਅੰਗ। ਪਤਿ ਕੇ ਸੰਗ ਜਰਨਿ ਇਕ ਬਾਰੀ। ਪਤਿ ਬਿਨ ਜਰਤਿ ਸਦਾ ਦੁਖ ਕਾਰੀ[10]' ॥ ੩੭॥ ਸੁਨਿ ਸ਼੍ਰੀ ਹਰਿਗੋਵਿੰਦ ਦੁਖਾਰੀ। ਪਠਯੋ ਬ੍ਰਿਧ 'ਦਿਹੁ ਧੀਰਜ ਭਾਰੀ'। ਪਰਦੇ ਅੰਦਰਿ ਮਾਤ ਬਿਠਾਇ। ਕਹਯੋ ਬਾਕ 'ਦਿਹੁ ਸ਼ੋਕ ਮਿਟਾਇ॥ ੩੮॥ਸ਼੍ਰੀ ਸਤਿਗੁਰ

---

[1]ਧਨੁਖ ਦੀ ਤਰ੍ਹਾਂ। [2]ਜੇ ਮੁਸ਼ਕਾਂ ਉਨ੍ਹੀਆਂ ਹੋਈਆਂ ਸੰਸਾਰ ਨਾ ਦੇਖੇ ਤਾਂ। [3]ਐਸੇ ਭਾਰੀ ਪਾਪਾਂ ਦਾ ਦੋਸ਼ ਲੱਗੇ ਸਾਨੂੰ। [4]ਮਿੱਤ੍ਰ ਨਾਲ ਧੋਖਾ ਕਰਨ ਵਾਲਾ, ਤੇ ਬਿਨਾਂ ਸਬੱਬ ਤੋਂ ਧੋਖਾ ਦੇਣ ਵਾਲਾ। [5]ਤੇ ਭਰੋਸਾ ਦੇਕੇ ਧੋਖਾ ਕਰਨ ਵਾਲਾ। [6]ਪਰਾਏ ਪਦਾਰਥਾਂ ਨੂੰ ਦੇਖ ਕੇ ਸੜਨ ਵਾਲਾ। [7]ਲੋਭੀ। [8]ਜੁੱਤੀ। [9]ਪਤਿ ਦੇ ਨਾਲ ਸੜਨਾ ਤਾਂ ਇਕ ਵਾਰ (ਸੜਨਾ ਹੈ) ਪਰ ਪਤੀ ਤੋਂ ਬਿਨਾਂ (ਭਾਵ ਉਸ ਦੇ ਵਿਯੋਗ ਵਿਚ) ਸਦਾ ਦਾ ਸੜਨਾ (ਵਧੇਰੇ) ਦੁਖਦਾਈ ਹੈ। *ਹੋਰ ਰਸ ਦਾ ਕਮਾਲ ਕਵਿ ਜੀ ਨੇ ਬੱਧਾ ਹੈ। ਦੇਖੋ ਇਸੇ ਰਾਸ ਦੇ ਅੰਸੂ ੪੨ ਅੰਕ ੧੨ ਦੀ ਹੇਠਲੀ ਟੂਕ।

†ਐਸੇ ਵਾਕ ਅਸੀਂ ਦੱਸ ਆਏ ਹਾਂ ਕਈ ਥਾਈਂ ਕਿ ਕਵੀ ਜੀ ਆਪ ਖੰਡਨ ਕਰਦੇ ਹਨ, ਕਿ ਗੁਰੂ ਘਰ ਵਿਚ ਸਿਵਾ ਅਰਦਾਸ ਦੇ ਕੋਈ ਹੋਰ ਮਿਰਯਾਦਾ ਨਹੀਂ ਸੀ। ਦੇਖੋ ਪਿਛੇ ਰਾਸ ੨ ਅੰਸੂ ੨੪ ਅੰਕ ੪੧ ਦੀ ਹੇਠਲੀ ਟੂਕ ਤੇ ਦੇਖੋ ਅਗਲੇ ਅੰਸੂ ਦੇ ਅੰਕ ੧੨ ਤੋਂ ੨੨ ਤਕ ਤੇ ਹੇਠਲੀ ਟੂਕ ਅੰਕ ੧੩ ਦੀ। ‡ਪਾਠਾਂਤ੍ਰ:—ਚੁਇ ਕਰ।

ਜੋ ਆਇਸੁ ਕਰੀ। ਹਮ ਤੁਮ ਕੋ ਚਹਿਯਤਿ ਸੋ ਧਰੀ। ਹਰਿਗੁਬਿੰਦ ਅਰੁ ਨੁਖਾ ਤੁਮਾਰੀ। ਅਲਪ ਆਰਬਲ ਲੇਹੁ ਬਿਚਾਰੀ ॥ ੩੯ ॥ ਸ਼੍ਰੀ ਗੁਰ ਪਾਛੇ ਸਿੱਖ ਕਦੀਧ। ਸਭਿਹਿਨਿ ਕੇ ਤੁਮ ਅਹੋ ਅਲੰਬ। ਜਹਿਂ ਸਿਮਰੈ ਤਹਿਂ ਹਾਜ਼ਰ ਗੁਰ ਹੈਂ। ਤਿਨਿ ਹਿਤ ਸ਼ੋਕ ਸੋਚ ਕਮਾ ਧਰਿ ਹੈਂ ॥੪੦॥ਤੁਮ ਬਿਨ ਸਭਿ ਕੀ ਗਤਿ ਹੈ ਕੌਨ। ਗੁਰੁ ਤੁਮ ਤਜੇ ਆਸਰਾ ਭੌਨ[1]। ਅੰਤ ਸਮੇਂ ਗੁਰੁ ਆਇਸੁ ਕਹੀ।–ਹਮ ਹਿਤ ਸ਼ੋਕ ਕਰਿਹੁ ਕੋ ਨਹੀਂ ॥ ੪੧ ॥ ਹਰਿਗੁਬਿੰਦ ਕੋ ਤਖਤ ਬਿਠਾਵੋ। ਮੰਗਲ ਅਨਿਕ ਪ੍ਰਕਾਰ ਕਰਾਵੋ–। ਗੁਰੁ ਆਇਸੁ ਤੇ ਕਾਰਜ ਏਹੂ। ਤੁਮ ਬਸਿ[2] ਕਰਨਿ ਉਚਿਤ ਲਖਿ ਲੇਹੂ ॥੪੨॥ ਗੁਰ ਪਤਿ ਕੀ ਮਰਜ਼ੀ ਬਿਨ ਜਰਨੋ। ਨਹੀਂ ਆਪ ਕੇ ਲਾਯਕ ਬਰਨੋ। ਸਿਮਰੋ ਨਿਸ ਦਿਨ ਠਾਨਹੁ ਧਯਾਨ। ਮਿਲਹੁ ਜਾਇ ਪਤਿ ਪ੍ਰਾਨ ਨਿਦਾਨ[3] ॥ ੪੩ ॥ ਸਮਝਿ ਪਿਖਹੁ ਨਹਿਂ ਬਹੁਰ ਕਹੀਜੈ। ਸ਼ੋਕ ਸੰਤਾਪ ਤਯਾਗ ਸਭਿ ਦੀਜੈ[7]। ਸੁਨਿ ਬ੍ਰਿਧ ਕੇ ਬਚ ਸਯਾਨੇ ਗੰਗਾ।ਮਾਨੇ ਸਿਰ ਧਰਿ ਜਾਨੇ--ਚੰਗਾ* ॥੪੪॥ ਨਹਿਂ ਅਪਰਨਿ ਸਮ ਮੋਕਹੁ ਚਹੀਯਹਿ। ਰੋਦਨਿ ਸ਼ੋਕ ਮੋਹ ਤੇ ਪੱਯਹਿ[6]। ਮੈਂ ਜਗ ਗੁਰ ਘਰਨੀ ਅਕਲੇਸ਼[5]। ਜਿਨ ਤੇ ਲੇਂ ਉਪਦੇਸ਼ ਅਸ਼ੇਸ਼–॥੪੫॥ ਅਸ ਮਨ ਜਾਨਿ ਧੀਰ ਕੋ ਧਰਿਕੈ। ਕਰੀ ਜਿਤਿਕ ਜਗ ਰੀਤਿ ਬਿਚਰਿਕੈ। ਸੋ ਅਹਿਨਿਸ ਬੀਤਨੋ ਬਿਨ ਖਾਨੇ।ਗੁਰ ਕੇ ਗੁਨ,ਅੰਘ ਚੰਦ ਬਖਾਨੇ॥੪੬॥ ਉਚਿਤ ਜੁ ਮਹਾਂ ਸ਼ੱਤ੍ਰਤਾ ਕਰਿਬੇ[6]।ਕਹਿਤ ਚਹਿਤ ਤਿਸ ਪ੍ਰਾਨਨਿ ਹਰਿਬੇ। ਸਭਿ ਸੰਗਤਿ ਗਨ ਗੌਰ ਨਿਕਾਰੈਂ।ਪਾਪ ਆਤਮਾ ਨਰਕ ਸਿਧਾਰੈ[7] ॥੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸ਼੍ਰੀ ਹਰਿਗੋਬਿੰਦ ਪ੍ਰਣ ਕਰਣ' ਪ੍ਰਸੰਗ ਬਰਨਨੰ ਨਾਮ ਚੌਤ੍ਰਾ ਤੀਸਤੀ ਅੰਸੁ ॥੪੦ ॥

੪੧. [ਦਸਤਾਰ ਬੰਦੀ]।

ਦੋਹਰਾ ॥ ਸੁਧਿ ਖਡੂਰ ਪਹੁੰਚਾਇਕੈ ਪੁਨ ਪਾਠ ਗੋਇੰਦਵਾਲ। ਮਉ ਡੱਲੇ ਸੁਨਿ ਕਰਿ ਅਏ ਧਾਰਤਿ ਸ਼ੋਕ ਬਿਸਾਲ ॥੧ ॥ ਚੌਪਈ ॥ ਨਰ ਨਾਰੀ ਚਢਿ ਚਢਿ ਅਸੁਵਾਰੀ। ਆਇ ਸੁਧਾਸਰਿ ਕੇਰਿ ਮਝਾਰੀ। ਰੋਦਤਿ ਪਹੁੰਚਹਿਂ ਕੂਕ ਪੁਕਾਰੈਂ। ਦੋਨਹੁ ਹਾਥ ਸੀਸ ਪਰ ਮਾਰੈਂ ॥ ੨ ॥ ਇਮ ਬਿਰਲਾਪਤਿ

---

[1]ਗੁਰੂ ਜੀ ਨੇ ਤੁਹਾਨੂੰ ਹੀ ਘਰ ਦਾ ਆਸਰਾ ਛੱਡਿਆ ਹੈ। [2]ਤੁਹਾਡੇ ਅਧੀਨ। [3]ਪ੍ਰਾਣਾਂ ਦੇ ਅੰਤ ਹੋਇਆਂ। [5]ਕਲੇਸ਼ ਰਹਿਤ। [6]ਭਾਰੀ ਵੈਰ ਕਰਨੇ ਦੇ ਜੋ ਜੋਗ ਹੈ। *ਮਾਤਾ ਜੀ ਪਤਿਬ੍ਰਤ, ਨਾਮੀ ਤੇ ਗੁਰਬਾਣੀ ਦੇ ਰਸਾਤਾ ਸੇ, ਉਨ੍ਹਾਂ ਨੂੰ ਪਤਾ ਸੀ 'ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨ੍ਹਿ॥' ਉਹਨਾਂ ਨੂੰ ਸਤੀ ਹੋਣ ਦਾ ਸੰਕਲਪ ਗੁਜ਼ਰਨਾ ਮਿਲਵ ਹੀ ਨਹੀਂ।

ਆਵਤਿ ਨਾਰੀ। ਪ੍ਰਵਿਸ਼ੈਂ ਗੰਗਾ ਸਦਨ ਮਝਾਰੀ। ਸ਼੍ਰੀ ਅਰਜਨ ਕੋ ਗੁਨ ਬਹੁ ਕਹੈਂ।ਕਮਲ ਬਿਲੋਚਨ ਤੇ ਜਲ ਬਹੈ ॥੩॥ ਸਭਿਹਿਨਿ ਕੋ ਸਨਮਾਨ ਮਹਾਨ। ਪ੍ਰਥਮ ਰਾਖਿ[1]ਪੁਨ ਕਰਹਿ ਬਖਾਨ। ਸ਼੍ਰੀ ਗੰਗਾ ਸ਼ੁਭ ਮਤਿ ਮਹਿੰ ਸਨਾਨੀ:-[2]ਕਰਹੁ ਨ ਸ਼ੋਕ ਸੁਨਾਵਹੁ ਬਾਨੀ ॥੪॥ ਜਗ ਗੁਰ ਕੀ ਆਗਨਾ ਜਿਮ ਹੋਇ।ਕੈਸੇ ਕਰਹਿੰ ਉਲੰਘਨਿ ਸੋਇ। ਅਪਰ ਨਰਨਿ ਸਮ ਤਿਨ ਤਨ ਨਾਂਹੀ। ਸਦਾ ਸੁਛੰਦ ਆਇਂ ਜਗ ਮਾਹੀ ॥੫॥ ਕਰਿ ਕਾਰਜ ਨਿਜ ਸਦਨ ਸਿਧਾਵੈਂ। ਪਰ ਬਸਿ ਹੋਇ ਨ ਆਇ ਨ ਜਾਵੈਂ[2]।ਦੁੰਦ ਲੋਕ ਆਨੰਦ ਬਿਲੰਦੈਂ। ਸਦਾ ਮੁਕੰਦ ਦਾਸ ਨਿਜ ਬ੍ਰਿੰਦੈ ॥੬॥ ਸੁਜਸੁ ਬਿਥਾਰਿ ਚੰਦ ਮਾਨਿੰਦੈਂ। ਜਨੁ ਸੁਖਕੰਦ ਸੁ ਪਦ ਅਰਬਿੰਦੈ[3]। ਚੰਦੁ ਪਾਤਕੀ ਸਿਰ ਦੇ ਦੋਸ਼। ਗਏ ਬਿਕੁੰਠ ਪਰਮ ਸੰਤੋਸ਼'॥੭॥ਭੱਲਨਨਿ ਤੇਹਣ ਕੁਲ ਕੀ ਦਾਰਾ। ਸੁਨਿ ਸੁਨਿ ਸਭਿਹਿਨਿ ਸੁਜਸ ਉਚਾਰਾ। ਮਉ ਭੱਲੇ ਕੀ ਜੋਤਿਕ ਨਾਰੀ। ਤਿਨ ਸਨ[4] ਜਗਤ ਰੀਤਿ ਕਰਿ ਸਾਰੀ ॥ ੮ ॥ ਸਿਖ ਸੰਗਤਿ ਚਹੁੰ ਦਿਸ਼ਿਨਿ ਬਿਸਾਲੇ। ਨਿਤਪ੍ਰਤਿ ਆਇ ਸੁਧਾਸਰ ਚਾਲੇ। ਜਨੋਂ ਜਨੋਂ ਦੇਸ਼ਨਿ ਮਹਿੰ ਸੁਧਿ ਜਾਵੈ। ਸਹਤ ਮਸੰਦਨਿ ਸੰਗਤਿ ਆਵੈ॥੯॥ ਲੋਕ ਹਜ਼ਾਰਹੁੰ ਨਿਤ ਪਹੁੰਚੈਤੇ।ਮਿਲਿ ਗੁਰ ਸਿੱਖਨਿ ਸ਼ੋਕ ਧਰੈਤੇ। ਸ਼੍ਰੀ ਹਰਿ ਗੋਵਿੰਦ ਚੰਦ ਹਮੇਸ਼ੈਂ।ਬੈਠਹਿੰ ਲਾਇ ਦਿਵਾਨ ਅਸ਼ੇਸ਼ੈਂ॥੧੦॥ ਫਰਸ਼ ਬਿਸਾਲ ਪ੍ਰਥਮ ਕਰਿਵਾਵੈਂ। ਆਇ ਆਇ ਤਹਿੰ ਬੈਠਤਿ ਜਾਵੈਂ। ਦੇਗ ਅਤੋਟ ਹੋਤਿ ਦਿਨ ਸਾਰੇ। ਜਬਿ ਕੋ ਚਾਹਹਿ ਕਰਹਿ ਅਹਾਰੇ॥੧੧॥ਮਾਨਵ ਬ੍ਰਿੰਦ ਕਾਰ ਕੋ ਕਰੈਂ।ਅਧਿਕ ਸਮਾਜ ਨਿਤਾਪ੍ਰਤਿ ਧਰੈਂ। ਖਰਚ ਹੋਤਿ ਕੁਛ ਗਿਨਤੀ ਨਾਂਹੀ।ਸਰਬ ਮਸੰਦ ਕਾਰ ਨਿਰਬਾਹੀਂ॥੧੨॥*ਸ਼੍ਰੀ ਗੁਰ ਗ੍ਰੰਥ ਪਾਠ ਕਰਿਵਾਇਵ। ਭਾਈ ਬ੍ਰਿੰਧ ਪਠਨਿ ਕੋ ਲਾਇਵ। ਕਰਹਿੰ ਰਬਾਬੀ ਕਿਰਤਨ ਘਨੇ। ਕਬਿ ਸਿਖ ਗਾਂਇ ਜਿ ਰਾਗੀ ਬਨੇ॥੧੩॥ਭਜਨ ਅਖੰਡ ਪ੍ਰਵਾਹ ਬਹੰਤ।ਹੁਇ ਜੀਵਨਿ ਕੱਲਯਾਨ ਸੁਨੰਤ। ਤ੍ਰੈਦਸ਼ ਦਿਨ ਇਸ ਬਿਧਿ ਜਬਿ ਭਯੋ। ਪਢਯੋ ਸੁ ਗ੍ਰੰਥ ਅੰਤਿ ਲੌ ਅਯੋ[5]। ੧੪॥ ਜਗਤ ਰੀਤਿ ਕੋ ਹੇਤੁ ਗੁਸਾਈਂ।ਸੰਗਤਿ ਤਹਿੰ ਬੁਲਾਇ ਸਮੁਦਾਈ। ਰਾਮਦਾਸ ਪੁਰਿ ਪੈਂਚ ਸੁ ਨੀਕੇ । ਕਰੇ ਹਕਾਰਨਿ ਅਪਨਿ ਨਜੀਕੇ ॥

[1]ਪਹਿਲੇ (ਸਤਿਕਾਰ) ਪੱਖਕੇ। [2]ਪਰਾਏ ਵਸ ਹੋਕੇ ਨਾ ਆਉਂਦੇ ਹਨ ਨਾ ਜਾਂਦੇ ਹਨ। [3](ਜਿਨ੍ਹਾਂ ਦੇ) ਚਰਣ ਕਮਲ ਦਾਸਾਂ ਨੂੰ ਸੁਖਕੰਦ ਹਨ। [4]ਸਮੇਤ। [5]ਭੋਗ ਤਕ ਆਇਆ।

*ਏਥੋਂ ਅਗੇ ਹੁਣ ਕਵੀ ਜੀ ਆਪ ਗੁਰੂ ਜੀ ਦੇ ਨਮਿੱਤ ਜੋ ਮਿਸਕਾਰ ਹੋਇਆ ਨਿਰੂਪਣ ਕਰਦੇ ਹਨ, ਜੋ ਸਾਰੀ ਗੁਰ ਮਿਰਯਾਦਾ ਹੈ।

੧੫॥ ਘਨੋ ਕਰਨੋ ਪੰਚਾਂਮ੍ਰਿਤ ਤਬੈ। ਆਨਨੋ ਤੁਰਨਿ ਤਹਿੰ ਤੇ ਸਬੈ।ਨੀਕੀ ਪੰਗਤਿ ਸਭਾ ਮਝਾਰ॥ਬ੍ਰਿੱਧ ਗ੍ਰੰਥ ਕੋ ਅੰਤ ਉਚਾਰ॥੧੬॥ਖਰੇ ਹੋਇ ਗੁਰ-ਦਾਸ ਨਿਹੁਰਤਾ[1]।ਚਾਮਰ ਚਾਰੂ ਢੋਰਨਿ ਕਰਤਾ। ਜਬਹੁੰ ਗ੍ਰੰਥ ਕੋ ਪਾਯਹੁ ਭੋਗ। ਸੀਸ ਨਿਵਾਯਹੁ ਸਗਰੇ ਲੋਗ॥੧੭॥ ਪੁਨ ਰੁਮਾਲ ਕੋ ਊਪਰਿ ਪਾਏ। ਰਾਗੀ ਤਬਹਿ ਸ਼ਬਦ ਕੋ ਗਾਏ। ਪਢਿ ਅਨੰਦ ਲੈ ਕਰਿ ਅਰਦਾਸ। ਹਰਿ ਗੋਬਿੰਦ ਲੇ ਪੋਸ਼ਿਸ਼ ਪਾਸ॥੧੮॥ਰੇਸ਼ਮ ਜ਼ਰੀ ਸਮੇਤ ਦੁਸ਼ਾਲੇ। ਸਭਿ ਅਪਨੇ ਤਬਿ ਹਾਥ ਉਠਾਲੇ। ਸਾਹਿਬ ਬ੍ਰੱਢੇ ਕੋ ਤਬਿ ਦਈ। ਸੁੰਦਰ ਸਕਲ ਪਹਿਰ ਤਨ ਲਈ॥੧੯॥ਰੀਤਿ ਚਲਾਵਨਿ ਜਗਤ ਮਝਾਰਾ*।ਕੀਨੋ ਸਭਿ ਬਿਧਿ ਕੋ ਬਰਤਾਰਾ। ਅਪਰ ਸਿੱਖ ਪ੍ਰੀਤਮ ਗੁਰ ਬਾਨੀ। ਦੀਨੀ ਪੋਸ਼ਿਸ਼ ਚਾਰੁ ਮਹਾਨੀ ॥੨੦॥ ਰਾਗੀ ਅਪਰ ਰਬਾਬੀ ਸਾਰੇ।ਸੋ ਪੋਸ਼ਿਸ਼ ਲੇ ਕਰਿ ਤਨ ਧਾਰੇ।ਦਰਬ ਬ੍ਰਿੰਦ ਦੀਨਿਸਿ ਤਿਸ ਕਾਲਾ। ਕਰੀ ਜਥਾਵਤਿ ਰੀਤਿ ਬਿਸਾਲਾ ॥ ੨੧ ॥ ਪੁਨ ਪੰਚਾਂਮ੍ਰਿਤ ਕੋ ਬਰਤਾਯੋ। ਭਾਉ ਸਹਤ ਲੇ ਸੰਗਤਿ ਖਾਯੋ। ਇਮ ਸਭਿ ਕਰਿ ਕੈ ਚਾਲਿ ਭਲੋਰੀ। ਸਤਿਗੁਰ ਪਿਤ ਹਿਤ ਜੋ ਤਬਿ ਹੋਰੀ॥੨੨॥ਬਹੁਰੋ ਬੰਧਨ ਕੋ ਦਸਤਾਰ[2]। ਹਿਤ ਉਤਸਵ ਕੇ ਲਿਏ ਹਕਾਰ। ਮੁਹਰੀ ਆਦਿਕ ਭੁੱਲੇ ਆਏ।ਦਾਤੂ ਅੰਗਦ ਨੰਦਸੁਹਾਏ॥੨੩॥ਬਹੁ ਸੰਗਤਿ ਕੋ ਲਗਨੋ ਦਿਵਾਨ ।ਸੁਨਿਸੁਨਿ ਸੁਧਿ ਬੈਠਹਿੰ ਬਿਚ ਆਨਿ।ਸਾਲੋ ਆਦਿਕ ਬ੍ਰਿੰਦ ਮਸੰਦਾ।ਚਲਿ ਪਹੁੰਚੇ ਤਬਿ ਧਨੀ ਬਿਲੰਦ॥੨੪॥ਪ੍ਰਜਾ ਜਿਤਿਕ ਪੁਰਿ ਬਸਨੇਹਾਰੀ। ਆਇ ਸਭਿਨਿ ਅਭਿਬੰਦਨ ਧਾਰੀ।ਜਬਹੁੰ ਸਕੇਲ ਮੇਲਬਡਿ ਹੋਵਾ।ਭਿੰਨਹਿ ਭਿੰਨ ਮਸੰਦਨਿ ਜੋਵਾ ।੨੫॥ ਸੋਲੀ ਮਾਲਾ ਮੰਜੀ ਲਯਾਇ। ਆਗੇ ਧਰੀ ਗੁਰੂ ਕੇ ਆਇ।ਸਭਿ ਕੇ ਲਗੇ ਬਿਲੋਚਨ ਐਸੇ। ਚੰਦ ਚਕੋਰਹਿੰ ਚਿਤਵਤਿ ਜੈਸੇ ॥ ੨੬॥ ਸ਼੍ਰੀ ਹਰਿਗੋਵਿੰਦ ਚੰਦ ਅਨੰਦੇ। ਤਿਨ ਪਿਖਿ ਮੁਸਕਾਵਤਿ ਮੰਦ ਮੰਦੇ। ਬ੍ਰੱਢਾ ਸਨਮੁਖ ਥਿਰਨੋ ਨਿਹਾਰ।ਸਭਿ ਸੁਨਾਇ ਤਿਹ ਸੰਗ ਉਚਾਰ॥੨੭॥ "ਇਹ ਮਸੰਦ ਅਬਿ ਕਜਾ ਲੇ ਆਏ?।ਅਜਹੁੰ ਨ ਜਾਨਹਿੰ ਸਹਿਜ ਸੁਭਾਏ। ਅਬਿ ਇਨ ਧਾਰਨਿ ਨਹਿੰ ਅਧਿਕਾਰਾ। ਸ਼ਾਂਤ ਸਰੂਪ ਜਥਾ ਗੁਰ ਧਾਰਾ ॥ ੨੮ ॥ ਤੁਰਕ ਰਾਜ ਭਏ ਦੁਸ਼ਟ ਬਿਸਾਲੇ। ਕਜਾ ਕੀਨਹੁ ਸਤਿਗੁਰ ਪਿਤ ਨਾਲੇ। ਲਿਯੋ ਚਹਹਿੰ ਪਲਟਾ ਤਤਕਾਲਾ†। ਬਿਨਾ ਸ਼ਸਤ੍ਰ ਕਯੋਂ ਕਰਮ

[1]ਬੇਨਤੀ ਭਾਵ ਅਰਦਾਸ ਕੀਤੀ। [2]ਦਸਤਾਰ ਬੰਦੀ ਲਈ।

*ਗੁਰਮਤ ਦੀ ਰੀਤ ਚਲਾਈ। ਸਿੰਘ ਸਭਾ ਬਣਨ ਤੋਂ ਪੰਜਾਹ ਸਠ ਬਰਸ ਪਹਿਲਾਂ ਕਵਿ ਜੀ ਇਹ ਲਿਖ ਰਹੇ ਹਨ। †ਦੇਖੋ ਇਸੇ ਰਾਸ ਦੇ ਅੰਸੂ ੪੨ ਅੰਕ ੧੨ ਦੀ ਹੇਠਲੀ ਟੂਕ।

ਕਰਾਲਾ[1]॥੨੯॥ਸੈਂਤਨਿ ਕੋਰਿ ਬਿਰੋਧੋ ਮਾਰੌਂ। ਗਹੌਂ ਸ਼ਸਤ੍ਰ, ਨਹਿੰ ਮਾਲਾ ਧਾਰੌਂ। ਪ੍ਰਥਮ ਹੁਤੇ ਛੱਤ੍ਰੀਮਹਿਪਾਲਾ*।ਆਯੁਧ ਕੋਅੱਭ੍ਯਾਸ ਬਿਸਾਲਾ॥੩੦॥ ਭਜਯੋ ਜਬਹਿ ਸ਼ਸਤ੍ਰਨਿ ਅੱਭ੍ਯਾਸ।ਲੀਨੋ ਤੁਰਕ[2] ਰਾਜ ਨਿਜ ਪਾਸ।ਦੇਸ਼ ਬਿਦੇਸ਼ ਜੀਤ ਕਰਿ ਲੀਨੇ।ਸ਼ਸਤ੍ਰਨਿ ਬਲ ਨਹਿੰ ਅਟਕਨਿ ਦੀਨੇ॥ ੩੧ ॥ ਅਬਿ ਨਿਜ ਸਿੱਖਨਿ ਸ਼ਸਤ੍ਰ ਗਹਾਵੈਂ। ਬਿੱਦ੍ਯਾ ਕਰਿ ਅੱਭ੍ਯਾਸਹਿੰ ਪਾਵੈਂ। ਸ਼ਿਘਰ ਘੋਰ ਕਰਹਿੰ, ਅਰਿ ਘਾਵੈਂ।ਗੁਰ ਸਹਾਇ ਬਡ ਰਾਜ ਕਮਾਵੈਂ[3]॥੩੨॥ ਸੁਨਿ ਬੋਲਯੋ ਬੁੱਢਾ ਕਰ ਜੋਰਿ। 'ਗੁਰ ਮਰਜੀ ਬਿਨ ਬਨਹਿ ਨ ਹੋਰਿ।ਪੰਚ ਗੁਰੂ ਆਗੇ ਜਗ ਭਏ। ਜਥਾ ਰੀਤਿ ਪੂਰਬ ਨਿਰਮਏ[3]॥੩੩॥ਤਥਾ ਮਸੰਦ ਆਪ ਢਿਗ ਲਯਾਏ। ਕਰਹੁ ਆਪ ਜੈਸੇ ਮਨ ਭਾਏ।ਨਈ ਰੀਤਿ ਜੇ ਕਰਹੁ ਚਲਾਵਨਿ। ਧਰਹੁ ਸ਼ਸਤ੍ਰ ਗਨ ਦੁਸ਼ਟਨਿ ਘਾਵਨਿ ॥੩੪॥ ਜਿਮ ਰਾਵ ਕੀ ਮਰਜ਼ੀ ਹੋਇ।ਮਾਨਹਿ ਤਿਮ ਨੀਕੀ ਸਭਿਕੋਇ'।ਸੁਨਿ ਬ੍ਰਿਧ ਤੇ ਸਤਿ-ਗੁਰ ਮੁਸਕਾਏ।ਸੋਲੀ ਮਾਲ ਮਸੰਦ ਜੁ ਲਯਾਏ॥੩੫॥ ਦੋ੍ ਕਰ ਬੰਦਿ ਬੰਦਨਾ ਕਰੀ। ਕਹਯੋ 'ਕੋਸ਼ ਮਹਿ ਦਿਹੁ ਇਨ ਧਰੀ'। ਕੋਸ਼ਪ[4] ਹੁਕਮ ਮਾਨਿ ਗੁਰ ਕੇਰ।ਆਗੇ ਤੇ ਉਠਾਇ ਤਿਸ ਬੇਰਾ ॥੩੬॥ ਤੋਸ਼ੇ ਖਾਨੇ ਮਹਿੰ ਤਬਿ ਧਰੀ। ਉਠਿ ਅਰਦਾਸ ਬ੍ਰਿੱਧ ਪੁਨ ਕਰੀ। ਪਾਂਚਹੁ ਸਤਿਗੁਰ ਕੇ ਲੇ ਨਾਮ। ਪਾਗ ਲੀਨਿ ਕਰ ਮਹਿੰ ਅਭਿਰਾਮ॥੩੭॥ਜਿਸ ਕੋ ਛੋਰਨਿ[5] ਜ਼ਰੀ ਬਿਸਾਲ। ਚਮਕਤਿ ਬਹੁ ਸੁਖਮਾ[6] ਕੇ ਨਾਲ।ਸੁਖਮ ਸੂਤ ਅਧਿਕ ਜਿਸ ਕੇਰਾ। ਸ਼੍ਰੀ ਹਰਗੋਵਿੰਦ ਕੋ ਤਿਸ ਬੇਰਾ॥੩੮॥ਪ੍ਰਥਮ ਬ੍ਰਿੱਧ ਬੰਧਵਾਵਨਿ ਕੀਨਿ।ਸ਼ੋਭਾ ਗੁਰਕੀ ਹੋਤਿ ਨਵੀਨ। ਪੁਨ ਮੁਹਰੀ ਦੈ ਬਹੁ ਧਨ ਸਾਥ। ਅਰਪੀ ਪਾਗ ਦਾਤੁ ਲੈ ਹਾਥਿ॥੩੯॥ ਅਪਰ ਕਹਾਂ ਲਗਿ ਕਹਹਿੰ ਬਨਾਈ। ਪੁਰਿ ਕੇ ਪੈਂਚ ਮਸੰਦ ਸਮੁਦਾਈ। ਸਰਬ ਅਰਪਨਾ ਕਰਹਿੰ ਅਗਾਰੀ। ਧਨ ਦਸਤਾਰ ਲਯਾਇ ਨਰ ਝਾਰੀ ॥ ੪੦ ॥ ਸੁੰਦਰ ਬਾਜਿ ਉਠੇ ਸ਼ਦਿਯਾਨੇ। ਸਭਿ ਕੇ ਉਪਜਤਿ ਅਨੰਦ ਮਹਾਨੇ। ਮੰਗਲ ਸਿਰਜੋ ਬਿਬਿਧਿ ਪ੍ਰਕਾਰੀ।ਨਵੋਂ ਨਿਸ਼ਾਨ ਝੁਲਤਿ ਦੁਤਿ ਭਾਰੀ† ॥ ੪੧ ॥ ਮੰਗਤਿ ਜਨ ਕੋ ਦਰਬ ਘਨੇਰਾ। ਦਿਯੋ ਦਾਨ ਸਤਿਗੁਰੁ ਤਿਸ ਬੇਰਾ।ਸ਼ੋਕ ਬਿਸਾਰਿ ਦੀਨ ਸਭ ਲੋਕਨਿ।ਸ਼੍ਰੀ ਹਰਿਗੋਵਿੰਦ

---

[1]ਕਰੜਾ ਕਰਮ ਕਿਵੇਂ ਹੋ ਸਕਦਾ ਹੈ। [2]ਤੁਰਕਾਂ ਨੇ। [3]ਪਹਿਲਾਂ ਪ੍ਰਗਟ ਕੀਤੀ। [4]ਖਜ਼ਾਨਚੀ ਨੇ। [5]ਜਿਸ ਦੇ ਪੱਲਿਆਂ ਨੂੰ। [6]ਸੋਭਾ। *ਪਹਿਲੇ ਸਮੇਂ ਛੱਤ੍ਰੀਆਂ ਰਾਜਿਆਂ ਵਿਚ ਹੀ ਬ੍ਰਹਮ ਵਿਦਯਾ ਹੁੰਦੀ ਸੀ, ਜੋਸੇ ਉਪਨਿਖਦਾਂ ਤੋਂ ਪਤਾ ਚਲਦਾ ਹੈ, ਇਸ ਗਲ ਵਲ ਇਸ਼ਾਰਾ ਹੈ।

†ਪਾ:—ਦਰਬਾਰੀ।

ਕਰਹਿੰ ਬਿਲੋਕਨਿ ॥ ੪੨ ॥ ਸਭਿ ਮਸੰਦ ਮਿਲਿ ਕੈ ਚਲਿ ਗਏ। ਸ਼੍ਰੀ ਗੰਗਾ ਕੋ ਬੰਦਨ ਕਿਏ। ਦੇ ਆਸ਼ਿਖ ਸਾਦਰ ਬੈਠਾਏ। ਪੁੱਤ੍ਰ ਸਮਾਨ ਜਾਨਿ ਸਮੁਦਾਏ॥੪੩॥ਸਭਿਨਿ ਜੋਰਿ ਕਰ ਅਰਜ਼ ਗੁਜ਼ਾਰੀ। 'ਸੁਨਹੁ ਮਾਤ ਜੀ! ਕਰਹੁ ਬਿਚਾਰੀ। ਤੁਰਕਨਿ ਰਾਜ ਤੇਜ ਅਤਿ ਤਪੈ। ਇਨ ਸਨ ਬਿਗਰ ਕਹਾਂ ਕੋ ਛਪੈ॥੪੪॥ਚੱਕ੍ਰਵਰਤਿ ਸਮ ਫਿਰਹਿ ਦੁਹਾਈ। ਇਕ ਇਹ ਲਖਹੁ ਅਧਿਕ ਦੁਖਦਾਈ। ਦੁਤੀਏ ਖੱਤ੍ਰੀ ਚੰਦੂ ਦਿਵਾਨ। ਸਤਿਗੁਰ ਅਰਜੁਨ ਜਿਸ ਘਰ ਹਾਨਿ[1] ॥੪੫॥ ਦੁਸ਼ਮਨ ਦੀਰਘ ਦੁਸ਼ਟ ਸਦੋਸ਼। ਕਰਹਿ ਬੈਰ ਪਾਪੀ ਅਤਿ ਰੋਸ। ਨਹਿੰ ਕਿਸ ਕੋ ਜਿਸ ਕੇ ਉਰ ਤ੍ਰਾਸ[2]। ਮਨ ਭਾਵਤਿ ਕੋ ਕਰਹਿ ਪ੍ਰਕਾਸ਼ ॥ ੪੬ ॥ ਲੋਕ ਹਜ਼ਾਰੋਂ ਨਿਤ ਅਨੁਸਾਰੀ । ਸ਼ਾਹੁ ਸਮੀਪੀ ਤੇ ਬਲ ਭਾਰੀ। ਕਰੀ ਪ੍ਰਤੱਗਯਾ ਤਿਸ ਕੋ ਮਾਰਨਿ। ਸਭਿ ਮਹਿੰ ਕੀਨੀ ਸਪਥ ਉਚਾਰਨਿ ॥ ੪੭ ॥ ਸੋ ਸੁਨਿ ਬੈਰ ਬਧਾਵਹਿ ਪਾਪੀ। ਬਿਘਨ ਕਰਹਿ ਕੋ ਬਡ ਸੰਤਾਪੀ। ਸਾਹਿਬਜ਼ਾਦੇ ਕੀ ਬਧ ਬਾਲ। ਸ਼ਸਤ੍ਰ ਧਰਨਿ ਕੇ ਪਰੇ ਸੁ ਖ਼ਯਾਲ ॥ ੪੮ ॥ ਚਮੂੰ ਨ ਪਾਸ ਲਰਹਿੰ ਰਣ ਕੈਸੇ। ਰਾਜ ਹੀਨ ਤੇ ਸੈਨ ਨ ਐਸੇ।ਮੁਲਖ ਨਹੀਂ ਧਨ ਜਹਿੰ ਤੇ ਆਵੈ।ਕਿਮ ਬਲੀਯਨਿ ਸੰਗ ਜੰਗ ਮਚਾਵੈਂ ॥ ੪੯ ॥ ਖਿਝਹਿ ਤੁਰਕਪਤਿ ਸੁਨਿ ਅਸ ਬਾਤੀ। ਚਾਰੀ ਕਰਹਿ ਜਰਹਿ ਜਿਸ ਛਾਤੀ। ਸ਼ਾਹੁ ਦਿਵਾਨ ਦੁਊ ਬਲ ਭਾਰੀ[3]। ਫਿਰਹਿ ਦੁਹਾਈ ਅਵਨਿ ਮਝਾਰੀ ॥ ੫੦ ॥ ਦੋਨਹੁੰ ਕੋ ਬਿਗਰੇ ਕਿਸ ਦੇਸ਼। ਬਸਹਿੰ ਜਾਇ ਕਰਿ, ਲਖਿਯ ਨ ਲੇਸ਼। ਹਮ ਸਭਿ ਸੁਨਿ ਕਰਿ ਧਰਿ ਮੁਖ ਮੌਨ। ਨਹਿੰ ਕੁਛ ਬੋਲੇ ਸਨਮੁਖ ਤੌਨ[4]॥੫੧ ॥ ਰਾਵਰ ਕੇ ਸਮੀਪ ਜਬਿ ਆਵੈਂ। ਮਨ ਪ੍ਰਸੰਨ ਤੇ ਬਾਕ ਸੁਨਾਵੈਂ । ਤਬਿ ਤੁਮ ਬੂਝਹੁ ਦਿਹੁ ਸਮੁਝਾਇ।–ਸੁਖ ਜੁਤ ਥਿਤਿ, ਨ ਉਪਾਧਿ ਉਠਾਇ ॥੫੨॥ ਦੇਖਹੁ ਸ਼੍ਰੀ ਅਰਜਨ ਕੀ ਗਾਥਾ। ਚਲਯੋ ਨ ਬਸਿ ਹੁਕਮੀਯਨਿ ਸਾਥਾ[5]।ਪ੍ਰਥਮ ਗੁਰਨਿ ਕੀ ਰੀਤਿ ਸੰਭਾਰਹੁ। ਅਪਨੇ ਸੇਵਕ ਸਿੱਖ ਉਧਾਰਹੁ–' ॥ ੫੩ ॥ ਦੋਹਰਾ ॥ ਸੁਨਿ ਸ਼੍ਰੀ ਗੰਗਾ ਨੇ ਕਹਯੋ 'ਕਹਨਿ ਬਨਹਿ ਤਿਨ ਸਾਥ। ਕਰਾਮਾਤ ਸਾਹਿਬ ਬਲੀ ਅਪਰ ਨ ਬਸ ਕੀ ਗਾਥ[6] ॥ ੫੪ ॥ ਸੋ ਮੈਂ ਬੂਝਨਿ ਕਰਿ ਭਲੇ ਮ੍ਰਿਦੁਤਾ ਜੁਤਿ

[1]ਜਿਸ ਦੇ ਘਰ ਸਰੀਰ ਤਿਆਗਿਆ। [2]ਜਿਸ (ਚੰਦੂ) ਦੇ ਦਿਲ ਵਿਚ ਕਿਸੇ ਦਾ ਭੈ ਨਹੀਂ। [3]ਪਾਤਸ਼ਾਹ ਤੇ ਚੰਦੂ ਦੋਵੇਂ ਭਾਰੀ ਬਲੀ ਹਨ। [4]ਤਿਨ੍ਹਾਂ ਦੇ। [5]ਪਾਤਸ਼ਾਹਾਂ ਨਾਲ, ਹਾਕਮਾਂ ਨਾਲ। [6]ਹੋਰ (ਸਾਡੇ) ਵੱਸ ਦੀ ਕੋਈ ਗੱਲ ਨਹੀਂ।

ਸਮੁਝਾਇ। ਬਰਜੌਂ ਬਰਜੇ ਜੇ ਰਹੈ ਬਰ ਜੇ ਮਨ ਮੇ ਆਇ[1] ॥ ੫੫ ॥ ਸੁਨਿ ਮਸੰਦ ਠਾਂਢੇ ਭਏ ਮਸਤਕ ਟੇਕਿ ਸਿਧਾਇ। ਸ਼੍ਰੀ ਗੰਗਾ ਚਿਤਵਤਿ ਗੁਰਨਿ ਦ੍ਰਿਗ ਜਲ ਝਲਕਨੋ ਆਇ ॥ ੫੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸ਼੍ਰੀ ਹਰਿਗੋਬਿੰਦ ਪਾਰ ਬੰਧਾਵਨਿ' ਪ੍ਰਸੰਗ ਵਰਨਨੰ ਨਾਮ ਏਕ ਚਤ੍ਵਾਰਿੰਸਤੀ ਅੰਸੂ ॥ ੪੧ ॥

੪੨. [ਅਕਾਲ ਊਗਾ ਰਚਿਆ]।

ਦੋਹਰਾ ॥ ਵਹਿਰ ਅਨੰਦ ਬਿਲੰਦ ਕਰਿ ਸ਼੍ਰੀ ਹਰਿਗੋਬਿੰਦ ਚੰਦ। ਸੁੰਦਰ ਮੰਦਿਰ ਕੋ ਗਏ ਮੁਖ ਮਨਿੰਦ ਅਰਬਿੰਦ ॥੧॥ ਚੌਪਈ ॥ ਜਨਨੀ ਕੋ ਪਿਖਿ ਮਸਤਕ ਟੇਕਾ। ਨਿਕਟਿ ਬੈਠਿ ਗੋ ਜਲਧਿ ਬਿਬੇਕਾ। ਕਰਿ ਦੁਲਾਰ ਗੰਗਾ ਕਰ ਫੇਰਾ। ਰਿਦੈ ਸਨੇਹ ਅਛੇਹ ਵਡੇਰਾ॥੨॥'ਹੇ ਸੁਤ! ਅਬਿ ਅਲੰਬ ਸਭਿ ਕੇਰੇ। ਸਿਖ ਸੰਗਤਿ ਹਮ ਤੁਮ ਦਿਸ਼ ਹੇਰੇ। ਨਹੀਂ ਆਪ ਗਰ ਸੇਲੀ ਮੇਲੀ[2]। ਰੀਤਿ ਬਛਿਨ ਕੀ ਕਰੌਂ ਕਰਿ ਪੇਲੀ[3] ॥ ੩ ॥ ਚੰਦੂ ਪਾਤਕੀ ਅਧਿਕ ਬਿਰੋਧੀ। ਕੁਟਿਲ ਕੁਚਾਲੀ ਕਲਹੀ ਕ੍ਰੋਧੀ। ਤਿਸ ਹਤਿਬੇ ਪ੍ਰਣ ਕੀਨਿ ਸੁਨਾਵਨਿ। ਸਕਲ ਜਗਤ ਕੀਨਸਿ ਬਿਦਤਾਵਨਿ॥੪॥ਤੁਰਕ ਤੇਜ ਅਬਿ ਤਪਹਿ ਮਹਾਨਾ। ਮਹਾਂ ਬਲੀ ਲਖਿ ਬਨਹੋ ਦਿਵਾਨਾ। ਮੁਸ਼ਕਲ ਮਹਾਂ ਹਤਨਿ ਸੋ ਪਾਪੀ। ਕਰੀ ਸ਼ੀਘ੍ਰਤਾ ਪ੍ਰਣ ਮਹਿੰ ਆਪੀ ॥ ੫ ॥ ਮੁਖ ਤੇ ਕਹਹੁ–ਸ਼ਸਤ੍ਰ ਹਮ ਧਾਰੈਂ। ਗੁਰੂ ਪਿਤਾ ਕੋ ਬੈਰ ਸਿਧਾਰੈਂ–। ਅਪਨੇ ਘਰ ਮਹਿੰ ਸੁਭਟ ਨ ਏਕ। ਕਿਮ ਰਣ ਕਰਿਬੇ ਧਰਹੁ ਬਿਬੇਕ[4] ॥੬॥ ਸੁਨਿ ਗੰਗਾ ਤੇ ਸਤਿਗੁਰ ਬੋਲੇ। 'ਹਤੌਂ ਪਾਤਕੀ, ਪ੍ਰਣ ਨਹਿੰ ਡੋਲੇ।ਜਿਸ ਨਰ ਪਿਤ ਕੋ ਬੈਰ ਨ ਲੀਯੋ। ਕਹੌਂ ਜਨਮਨੋ ਜਗ ਕਾਯਰ ਹੀਯੋ[5] ॥ ੭ ॥ ਆਯੁਧ ਧਰੌਂ ਚਮੂੰ ਬਡ ਕਰੌਂ। ਰਿਪੁ ਸਨ ਲਰੌਂ ਪ੍ਰਾਨ ਤਿਨ ਹਰੌਂ । ਸ਼੍ਰੀ ਨਾਨਕ ਨਿਤ ਬਨਹਿੰ ਸਹਾਈ। ਹਤੌਂ ਤੁਰਕ ਰਣ ਮਹਿੰ ਸਮੁਦਾਈ ॥ ੮ ॥ ਪੁਨ ਪਿਤ ਸਤਿਗੁਰ ਆਇਸੁ ਕਹੀ। ਪਲਟਾ ਲੇਉਂ ਤਜੌਂ ਰਿਪੁ ਨਹੀਂ। ਸੇਲੀ ਮੇਲਨਿ ਕੋ ਨਹਿੰ ਕਾਲ। ਮੈ ਕਰਿਹੌਂ ਸੰਗ੍ਰਾਮ ਬਿਸਾਲਾ ॥ ੯ ॥ ਨਹਿੰ ਚਿੰਤਾ ਚਿਤ ਕੀਜਹਿ ਮਾਈ। ਹਮਰੇ ਪੁਰਖ ਅਕਾਲ ਸਹਾਈ। ਰਿਦੈ ਅਲਪ ਜੇ ਅਹੈਂ ਮਸੰਦਾ। ਸੁਨਿ ਰਣ ਕੋ ਛਰ ਧਰਹਿੰ ਬਿਲੰਦ ॥ ੧੦ ॥ ਮੈਂ ਪਰਬਤ ਕੋ ਗਰਦ ਮਿਲਾਵੌਂ। ਰਜ ਕਨ ਕੋ ਸਮ ਮੇਰੁ[6]ਬਨਾਵੌਂ।ਸੰਤ ਬਨੇ ਪਰਤਾਪ ਨ ਜਨੈਂ[7]। ਹਤੌਂ ਸ਼ੱਤ੍ਰੂ ਮੈਂ

---

[1]ਰੋਕਾਂਗੀ ਜੇ ਟੋਕੇ ਰਹੇ, (ਭੁਲਾ ਜੇ) ਮਨ ਵਿਚ ਭੰਗੀ (ਗੱਲ) ਆ ਜਾਵੇ ਨੇ। [2]ਆਪ ਨੇ ਗਲ ਵਿਚ ਸੇਲੀ ਨਹੀਂ ਪਾਈ। [3]ਹਟਾਈ। [4]ਵਿਚਾਰ। [5]ਗੀਦੀ ਹਿਰਦਾ। [6]ਧੂੜੀ ਦੇ ਕਿਣਕੇ ਨੂੰ ਮੇਰ ਪਰਬਤ ਤੁੱਲ। [7]ਸੰਤ ਬਣੇ ਦਾ ਪ੍ਰਤਾਪ ਨਹੀਂ ਜਾਣਦੇ(ਦੁਸ਼ਟ ਲੋਕ)।

ਬਨਿ ਸਵਧਾਨੈ ॥ ੧੧ ॥ ਜਬਿ ਲਗਿ ਚੰਦੁ ਦੁਸ਼ਟ ਨ ਮਾਰੌਂ। ਤਬਿ ਲਗਿ ਰਿਦੇ ਨ ਸ਼ਾਂਤੀ ਧਾਰੌਂ*'। ਸੁਨਿ ਬਲ ਜੁਕਤਿ ਪੁੱਤ੍ਰ ਕੇ ਬੈਨ। ਗੰਗਾ ਧਰੀ

*ਕਵਿ ਜੀ ਵੈਰ ਭਾਵ ਵਾਲੇ ਕ੍ਰੂਰ ਕ੍ਰੂਰ ਕੇ ਲੈਣ ਵਾਲੇ ਬਦਲੇ ਦਾ ਆਦਰਸ਼ ਨਹੀਂ ਬੰਨ੍ਹ ਰਹੇ, ਪਰ ਬੀਰ ਰਸ ਵਾਲੀ ਬ੍ਰਿਤੀ ਨੂੰ ਦਿਖਾ ਰਹੇ ਹਨ। ਸਤਿਗੁਰਾਂ ਦੇ ਰਿਦੇ ਵੈਰ ਦਾ ਨਿਵਾਸ ਨਹੀਂ ਹੈਸੀ, ਪਰ 'ਉਤਸਾਹ' ਦਾ ਸਥਾਈ ਭਾਵ ਅੰਦਰ ਹੋਣ ਕਰਕੇ ਬੀਰਤਾ ਦਾ ਰਸ ਹੁਲਾਰੇ ਮਾਰ ਰਿਹਾ ਹੈ। ਇਹ ਬੀਰਤਾ ਦਾ ਇਕ ਅਸੂਲ ਨਿਰੂਪਣ ਹੈ ਕਿ ਪਿਤਾ ਦੇ ਮਾਰ ਦੇਣ ਵਾਲੇ ਨੂੰ ਜੋ ਪੁੱਤ ਕੁਛ ਨਾ ਕਹੇ ਉਹ ਕਾਇਰ ਹੈ, ਕਾਇਰ, ਦਲਿੱਦ੍ਰੀ ਤੇ ਤਮੋ ਗੁਣੀ ਹੈ, ਉਸ ਦਾ ਸਹਾਰਾ ਧਰਮ ਤੇ ਸ਼ਾਂਤੀ ਨਹੀਂ, ਪਰ ਜੋ ਅਣਖ ਵਾਲਾ ਦਿਲ ਹੈ ਉਸ ਦੇ ਅੰਦਰ ਉਤਸਾਹ ਹੈ, ਉਤਸਾਹ ਬੀਰ ਰਸ ਦਾ ਸਥਾਈ ਭਾਵ ਹੈ, ਤੇ ਸ਼ਾਂਤ ਰਸ ਦਾ ਰੱਖਕ ਹੈ, ਸੋ ਜੋ ਪਿਤਾ ਦੇ ਅਕਾਰਣ ਕਾਤਲ ਲਈ ਬੀਰ ਰਸ ਵਿਚ ਹੈ ਓਹ ਜੁੱਧ ਮੰਡੇਗਾ, ਤੇ ਬਲੀ ਤੋਂ ਬਲੀ ਵੈਰੀ ਤੋਂ ਜੋ ਬਦਲੇ ਲੈਣ ਦਾ ਦਮ ਮਾਰੇਗਾ ਸੋ ਮਹਾਨ ਉਤਸਾਹ ਤੇ ਚੜ੍ਹਦੀਆਂ ਕਲਾਂ ਵਿਚ ਹੋਵੇਗਾ।

ਗੁਰਬਾਣੀ ਦੇ ਵਿਚਾਰ ਤੋਂ ਜੋ ਆਦਰਸ਼ਕ ਜੀਵਨ ਸਤਿਗੁਰਾਂ ਦਾ ਹੈ ਉਹ ਦੱਸਦਾ ਹੈ ਕਿ ਪੰਜਵੇਂ ਸਤਿਗੁਰਾਂ ਵਰਗੇ ਉੱਚੇ ਜੀਵਨ ਵਾਲਿਆਂ ਦਾ ਬੀ ਆਤਮ ਸ੍ਵਰੂਪ ਦਾ ਗ਼ੌਰ ਮੁਲਕ ਤੋਂ ਆਏ ਪਾਤਸ਼ਾਹਾਂ ਦਾ ਕੁਛ ਕਦਰ ਨਾ ਕਰਨਾ ਤੇ ਜਹਾਂਗੀਰ ਵਰਗੇ ਅਯਾਸ਼ ਆਦਮੀ ਦਾ ਬਿਨਾਂ ਦੋਸ਼ ਸਾਬਤ ਕੀਤੇ, ਬਿਨਾਂ ਜਵਾਬ ਸੁਣੇ, ਆਪਣੇ ਦਿਲ ਵਿਚ ਭਰੇ ਇਸਲਾਮੀ ਤਅੱਸਬ ਦੇ ਭਾਵ ਹੇਠ ਇਕ ਕਣਸੋ ਮਿਲਦੇ ਸਾਰ ਕਤਲ਼ ਦਾ ਹੁਕਮ ਦੇ ਦੇਣਾ ਉਹ ਪੀੜਾ ਹੈ ਜੋ ਮਫ਼ਤੂਹ (ਦਬੈਲ) ਕੌਮਾਂ ਆਪਣੇ ਵਿਚੋਂ ਮਰ ਮਿਟੇ ਬੀਰਰਸ ਦੇ ਕਾਰਨ ਸਹਿ ਗੁਜ਼ਰਦੀਆਂ ਹਨ,ਪਰ ਇੱਥੇਸਤਿਗੁਰੂ ਜੀ ਬਾਲਪਨੇ ਵਿਚ ਹੀ ਇਸ ਅੱਨਜਾਯ ਨੂੰ ਨਹੀਂ ਝੱਲ ਰਹੇ ਤੇ ਆਪਣੀ ਸ਼ਾਂਤ ਰਸ ਦੀ ਫੁਲਵਾੜੀ ਦੀ ਰੱਖਜਾ ਲਈ ਬੀਰ ਰਸ ਦੀ ਨੀਂਹ ਧਰ ਦੇਂਦੇ ਹਨ। ਸਹਾਰਾ ਤੇ ਸ਼ਾਂਤੀ ਵਿਚ ਰਹਿਕੇ ਦੁਖ ਝੱਲਣਾ, ਆਪ ਨੇ ਡਿੱਠਾ ਕਿ ਜ਼ਾਲਮਾਂ ਤੇ ਜ਼ਰਵਾਣਿਆਂ ਤੇ ਕੋਈ ਅਸਰ ਨਹੀਂ ਪਾ ਰਿਹਾ, ਇਸ ਲਈ 'ਸ਼ਾਂਤ ਰਸ' ਦੀ ਰੱਖਿਆ ਵਾਸਤੇ 'ਬੀਰ ਰਸ' ਨੂੰ ਪ੍ਰਚਾਰਣ ਦਾ ਪ੍ਰਣ ਕੀਤਾ। ਇਹ ਨਹੀਂ ਕਿ ਧਰਮ ਨੂੰ ਏਲੋੜੀ ਸ਼ੈ ਕਿਹਾ, ਪਰ ਧਰਮ ਦੀ ਰੱਖਿਆ ਵਾਸਤੇ, ਪ੍ਰਜਾ ਵਿਚ ਜ਼ਿੰਦਗੀ ਭਰਨ ਵਾਸਤੇ, ਅੱਜ ਛੇਵੇਂ ਸਤਿਗੁਰ ਨੇ ਸ਼ਾਂਤ ਰਸ ਦੇ ਨਾਲ ਬੀਰ ਰਸ ਦਾ ਬੀੜਾ ਚਾ ਲਿਆ। ਅਸਲ ਬਾਤ ਇਹ ਸੀ ਜੋ ਮਹਾਨ ਵਿਸ਼ਾਲ ਚਿੱਤ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਅੱਜ ਫੈਸਲਾ ਕੀਤਾਸੀ।

ਕਮਜ਼ੋਰ ਦਿਲ ਲੋਕ ਏਥੇ ਕਵਿ ਜੀ ਦੇ ਲਿਖੇ ਲਫ਼ਜ਼ 'ਬਦਲੇ' ਨੂੰ ਲੈਕੇ ਘਬਰਾਉਂਦੇ ਹਨ, ਇਹ ਨਹੀਂ ਤੱਕਦੇ ਕਿ ਹਿਰਾਤ ਤੋਂ ਲੈਕੇ ਬਿੰਧਯਾਚਲੋਂ ਪਾਰ ਤਕ ਇਕ ਪੱਕੀ ਪਾਤਸ਼ਾਹੀ ਦੇ ਮਾਲਿਕ ਤੇ ਖਜ਼ਾਨਿਆ ਵਾਲੇ ਤੇ ਅਣਗਿਣਤ ਫੌਜਾਂ ਦੇ ਮਾਲਿਕ ਦੇ ਪ੍ਰਬਲ ਤੇਜ ਪ੍ਰਤਾਪ ਦੇ ਸਾਹਮਣੇ ਇਕ ਫਕੀਰੀ ਗੋਦੀ ਤੇ ਬੈਠੀ ਏ ਫੌਜ, ਏ ਮੁਲਕ, ਏ ਖਜ਼ਾਨਾ ਵਜਕਤੀ ਪ੍ਰਣ ਕਰਦੀ ਹੈ ਕਿ ਬੀਰ ਰਸ ਧਾਰਨਾ ਹੈ ਤੇ ਇਹ ਰਾਜ ਪਲਟਾ ਦੇਣਾ ਹੈ, ਇਹ ਕਿਤਨੀ ਵਿਸ਼ਾਲਤਾ, ਸਮਰੱਥਾ, ਸ਼ਖਸੀਅਤ ਦੀ ਉੱਚਤਾ ਤੇ ਮਹਾਨਤਾ ਦਾ ਲੱਛਣ ਹੈ। ਜੋ ਹਾਲਤ ਪਿਤਾ ਜੀ ਦੀ ਬੀਤੀ ਸੀ ਸੋ ਡਰ ਦੇਣ ਵਾਲੀ ਸੀ, ਪਰ

[ਬਾਕੀ ਦਾ ਵੇਖੋ ਅਗਲੇ ਪੰਨੇ ਦੇ ਹੇਠ]

ਰਿਦੈ ਤਬਿ ਚੈਨ॥੧੨॥–ਇਨ ਕੋ ਕਜਾ ਸਮੁਝਾਵਨਿਬਨੈ।ਭੁਤ ਭਵਿੱਖਤਿ ਜੋ ਲਖਿ ਮਨੈ–।ਖਾਨ ਪਾਨ ਕਰਿ ਪੁਨ ਸੁਪਤਾਏ। ਉਠਿ ਪ੍ਰਾਤੀ ਜਲ ਬਿਮਲ ਨਹਾਏ॥੧੩॥ ਬ੍ਰਿਧ ਕੇ ਸੰਮਤ[1] ਸਤਿਗੁਰ ਹੋਇ। ਆਇ ਸੁਧਾਸਰ ਦਿਸ਼ਿ ਸਭਿ ਕੋਇ। ਸ਼੍ਰੀ ਹਰਿ ਮੰਦਰ ਬੰਦਨ ਕਰੇ। ਚਤੁਰ ਪ੍ਰਦੱਛਨ ਕੇ ਹਿਤ ਫਿਰੇ ॥੧੪॥ ਬਹੁਰੋ ਆਇ ਦਰਸ਼ਨੀ ਪੌਰ। ਪਿਖਿ ਅਕਾਲਬੁੰਗੇ ਕੀ ਠੌਰ।ਆਇਸੁ ਦਈ'ਸੁਥਲ ਸੁਧਰਾਵਹੁ। ਹਿਤ ਬੈਠਨਿ ਕੇ ਚਾਰੁ ਬਨਾਵਹੁ' ॥੧੫॥ਪ੍ਰਥਮ ਆਪਨੇ ਲੇਕਰਿ ਹਾਥਾਧਰੀ ਈਂਟ ਬਲ ਤੇਜ ਕਿ ਸਾਥ।ਕਹਯੋ 'ਕੁਛਕ ਊਚਾ ਥਲ ਕਰੋ।ਜਹਿਂ ਲਗਿ ਪੌਰ ਏਕ ਸਮ ਧਰੋ[2]'॥੧੬॥ ਬਹੁਰ ਹੁਕਮ ਕੀਨਿਸਿ ਫੁਰਮਾਵਨਿ। 'ਕਰਹੁ ਹੁਕਮਨਾਮੇ ਲਿਖਵਾਵਨਿ। ਚਹੁੰ-ਦਿਸ਼ਿ ਮਹਿਂ ਮਸੰਦ ਜਹਿਂ ਭਾਰੀ।ਤਿਨ ਪਰ ਆਇਸੁ ਲਿਖਹੁ ਹਮਾਰੀ॥੧੭॥ ਜੋ ਸਿਖ ਆਨਹਿ ਸ਼ਸਤ੍ਰ ਤੁਰੰਗਾ। ਹੋਇ ਖੁਸ਼ੀ ਗੁਰ ਕੀ ਸੁਖ ਸੰਗ।ਸਭਿ ਆਵੈਂ ਦਰਸ਼ਨ ਹਿਤ ਕਰਿਬੋ।ਲਨਾਇਂ ਅਕੋਰ ਬਿਲਮ ਨਹਿਂ ਧਰਿਬੋ'॥੧੮॥ ।ਸੁਨਤਿ ਲਿਖਾਰੀ ਕਾਗਦ ਲਿਖੇ। ਇਸ ਬਿਧਿ ਹੁਕਮ ਭਯੋ ਤਿਸ ਬਿਖੇ[3]। 'ਸ਼੍ਰੀ ਅਰਜਨ ਬੈਕੁੰਠ ਸਿਧਾਰੇ।ਖਸ਼ਟਮ ਗੁਰੂ ਮਹਾਂ ਬਲ ਧਾਰੇ॥੧੯॥ਚਿਰੇ ਤਖਤ ਪਰ ਦਰਸਹੁ ਆਏ। ਨੀਕੇ ਸ਼ਸਤ੍ਰ ਤੁਰੰਗ ਮੰਗਾਏ। ਜੋ ਆਨਹਿ, ਲਹਿ ਖੁਸ਼ੀ ਬਿਸਾਲਾ।ਨਹਿਂ ਬਿਲਮਹੁ ਆਵਹੁ ਤਤਕਾਲਾ'॥ ੨੦ ॥ ਪੂਰਬ ਦਿਸ਼ਿ ਕੇ ਨਗਰ ਬਿਸਾਲੇ।ਦਿੱਲੀ ਬਹੁਰ ਆਗਰੇ ਚਾਲੇ। ਪਟਣੇ ਪੁਰ ਮਖ-ਸੂਦਾ ਬਾਦਾਕਾਂਸ਼ੀ ਆਦਿਕ ਫਰਕਾਬਾਦ[4]॥੨੧॥ਤਿਮ ਦੱਖਨ ਸਿੱਖੀ ਜਿਸ

[1]ਸਲਾਹ ਮੇਲਕੇ। [2]ਜਿੱਥੋਂ ਤਕ (ਦਰਸ਼ਨੀ ਡਿਓਢੀ) ਦਾ ਦਰਵਾਜ਼ਾ ਹੈ ਇਕੋ ਜਿਹੀ (ਜ਼ਮੀਨ) ਕਰੋ। [3]ਤਿਸ (ਕਾਗ਼ਜ਼) ਵਿਖੇ। [4]ਫੱਰੁਖਾਬਾਦ।

[ਪਿਛਲੇ ਪੰਨੇ ਦੀ ਬਾਕੀ ਟੂਕ]

ਡਰ ਖਾਕੇ ਸਹਿਮ ਜਾਣ ਦੀ ਥਾਂ ਗੁਰੂ ਜੀ ਆਪਣੀ ਬਚਪਨੇ ਦੀ ਅਵਸਥਾ ਵਿਚ ਹੀ ਮਹਾਨ ਨਿਰਭੈਤਾ ਤੇ ਅਣਹੋਈ ਨੂੰ ਹੋਈ ਕਰ ਦੇਣ ਦੀ ਸਮਰੱਥਾ ਪ੍ਰਗਟ ਕਰ ਰਹੇ ਹਨ, ਜੋ ਇਨਸਾਨੀ ਨੁਕਤੇ ਤੋਂ ਬੀ ਤੱਕਿਆਂ ਉਹਨਾਂ ਦੀ ਮਹਾਨਤਾ, ਪ੍ਰਬੀਨਤਾ ਤੇ ਉਚਿਆਈ ਦੀ ਦਲੀਲ ਹੈ। ਜੋ ਨੀਂਹ ਅੱਜ ਸਤਿਗੁਰ ਨੇ ਧਰੀ, ਜਿਸ ਪਰ ਦਸਮ ਸਤਿਗੁਰਾਂ ਨੇ ਮਹਲ ਉਸਾਰਿਆ; ਉਹ ਆਪਣੇ ਵਕਤ ਸਿਰ ਤੁਰਕ ਰਾਜ ਦਾ ਦੀਵਾ ਬੁਝਾ ਦੇਣ ਵਿਚ ਕਾਮਜਾਬ ਹੋਇਆ। ਮੁਲਕਗੀਰੀ ਦੀ ਹਵਸ ਨਹੀਂ, ਰਾਜ ਦਾ ਲੋਭ ਨਹੀਂ, ਨੀਵੇਂ ਬਦਲੇ ਲੈਣ ਦੀ ਬ੍ਰਿਤੀ ਨਹੀਂ ਪਰ ਦਵੈਲ ਪਰਜਾ ਵਿਚ ਧਰਮ ਦਾ ਭਾਵ, ਸਚਾਈ, ਆਨ ਸ਼ਾਨ ਤੇ ਬੀਰ ਰਸ ਭਰਕੇ ਸੁਤੰਤ੍ਰਤਾ ਦੇਣ ਦੇ ਅਸੂਲ ਨੂੰ ਪਾਲਣਾ ਹੈ, ਸ੍ਰਿਸ਼ਟੀ ਨੂੰ ਮਰਨ ਦੀ ਜਾਚ ਸਿਖਾਉਣੀ ਹੈ ਤੇ ਉੱਚੇ ਜੀਵਨ ਵਿਚ ਲੈ ਜਾਣਾ ਹੈ।

ਵਿਸ਼ੇਸ਼ ਲਈ ਵੇਖੋ ਇਸੇ ਰਾਸਿ ਦੇ ਅੰਸੂ ੪੬ ਅੰਕ ੧੪ ਦੀ ਹੇਠਲੀ ਟੂਕ।

ਥਾਨ। ਪਸ਼ਚਮ ਦਿਸ਼ਿ ਕੇ ਨਗਰ ਮਹਾਨ। ਕਾਬਲ ਅਰੁ ਕੰਧਾਰ ਪਿਸ਼ੌਰ। ਗਿਨੌਂ ਕਹਾਂ ਲਗਿ ਸਿੱਖੀ ਠੌਰ ॥੨੨॥ ਉੱਤਰ ਪੁਰਿ ਆਦਿਕ ਕਸ਼ਮੀਰ। ਗਮਨੇ ਸ਼ੀਘ੍ਰ ਸਿੱਖ ਜਨੁ ਧੀਰ*। ਪਹੁੰਚਿ ਹੁਕਮ ਨਾਮੇ ਸਭਿ ਥਾਨ। ਪਠਿ ਮਸੰਦ ਸੁਧਿ ਕਰੀ ਬਖਾਨ ॥ ੨੩ ॥ ਸੁਨਿ ਸਿੱਖਨ ਜੋ ਗੁਰ ਕੀ ਕਾਰ। ਖਰਚਨੋ ਦਰਬ ਲੀਨਿ ਹਥਿਆਰ। ਚੰਚਲ ਤੁਰੰਗ† ਮੋਲ ਕਰਿ ਲਿਏ। ਗੁਰ ਪ੍ਰਸੰਨਤਾ ਚਾਹਤਿ ਕਿਏ ॥੨੪॥ ਜਹਿੰ ਕਹਿੰ ਕਰੀ ਖਰੀਦ ਬਿਸਾਲੇ। ਸਭਿ ਦਿਸ਼ਿ ਤੇ ਦਰਸ਼ਨ ਹਿਤ ਚਾਲੇ। ਧਨੀ ਬਿਲੰਦ ਮਸੰਦ ਅਗਾਰੀ। ਗਮਨੇ ਸੰਗਤਿ ਸਿੱਖ ਪਿਛਾਰੀ ॥ ੨੫ ॥ ਇਤ ਸਤਿਗੁਰ ਸਭਿ ਕੀਨਿ ਸਮਾਜਾ। ਬਸਤ੍ਰ ਬਿਭੂਖਨਿ ਪਹਿਰਨਿ ਕਾਜਾ। ਪੋਸ਼ਿਸ਼ ਪੀਤ[1] ਜ਼ਰੀ ਜੁਤ ਛਾਜੈ[2]। ਜਾਮਾ ਬਡਿ ਅਭਿਰਾਮ ਬਿਰਾਜੈ ॥੨੬॥ ਕਲਗੀ ਜਿਗਾ ਜਵਾਹਰ ਜਰੇ। ਮੁਕਤਾ ਗੁੱਛ ਤਿਨਹੁੰ ਪਰ ਕਰੇ। ਕੰਚਨ ਕੰਕਨ ਹੀਰਨਿ ਖਚੇ। ਕੁੰਡਲ ਦਮਕ ਜ਼ੇਬ ਜੁਤ ਰਚੇ[3] ॥ ੨੭ ॥ ਮੁਕਤਾ ਮਾਲ ਉਜਾਲ ਬਿਸਾਲਾ। ਇਕ ਸਮਾਨ ਗਨ ਗਿਰਦ ਸੁ ਢਾਲਾ[4]। ਰਚੇ ਕੋਰ ਹੀਰੇ ਬਰ ਚੀਰੇ[5]। ਜਿਨ ਕੀ ਦਮਕ ਹੋਤਿ ਵਿਸਤੀਰੇ ॥੨੮॥ ਨਵਰਤਨੇ[6] ਸੁੰਦਰ ਬਨਵਾਏ। ਨਵ ਵਰ ਵਰਣੰ ਜਿਨਹੁ ਅਧਿਕਾਏ। ਤਥਾ ਸ਼ਸਤ੍ਰ ਸੁਥਰੇ ਸਮੁਦਾਏ। ਭੂਖਨ ਸਾਜਿ ਨਵੀਨ ਬਨਾਏ ॥ ੨੯ ॥ ਹੁਕਮ ਸਭਿਨਿ ਪਰ ਗੁਰ ਕਰਿ ਦੀਨਾ। 'ਸਾਜ ਤੁਰੰਗਨਿ[7] ਬਨਹਿ ਨਵੀਨਾ। ਕੰਚਨ ਰਜਤ ਬਿਭੂਖਨਿ ਬਨੈ। ਰੇਸ਼ਮ ਡੋਰ ਜ਼ਰੀ ਗਨ ਸਨੈ'॥੩੦॥ ਸੁਨਿ ਸੁਨਿ ਹੁਕਮ ਚੌਂਪ ਕਰਿ ਸਾਰੇ। ਲਗੇ ਕਰਾਵਨਿ ਕਾਰਜ ਤਮਾਰੇ। ਸ਼੍ਰੀ ਗੁਰ ਬ੍ਰਿਧ ਕੇ ਸੰਮਤ ਹੋਇ। ਗਨਕ[8]ਹਕਾਰਨੋ‡ ਨੀਕੋ ਜੋਇ ॥ ੩੧ ॥ 'ਸੁੰਦਰ ਸਮਾ ਸੁਧਾਵਨਿ ਕਾਜ। ਜਸ ਕੀਜਹਿ ਅਭਿਖੇਕਨਿ ਰਾਜ[10]'। ਸੁਨਤਿ ਹੁਕਮ ਤਿਨ ਸੋਧਿ ਸੁਨਾਯੋ।

---

[1]ਪੀਲੀ। [2]ਸ਼ੋਭਦੀ ਹੈ। [3]ਸ਼ੋਭਾ ਸਮੇਤ ਬਣੇ। [4](ਗਲੇ ਦੇ) ਗਿਰਦ ਇਕੋ ਜਿਹੇ ਮੁੱਲ ਦੇ ਸਾਰੇ(ਮੋਤੀ) ਹਨ। [5]ਸ੍ਰੇਸ਼ਟ ਚੀਰਕੇ। [6]ਮੋਤੀ ਹੀਰਾ ਪੰਨਾ ਆਦਿ ਨੌਂ ਪ੍ਰਕਾਰ ਦੀਆਂ ਮਣੀਆਂ। [7]ਨੌਂ ਤਰ੍ਹਾਂ ਦਾ ਸ੍ਰੇਸ਼ਟ ਰੰਗ ਹੈ। [8]ਘੋੜਿਆਂ ਦਾ ਸਾਜ਼। [9]ਜੋਤਸ਼ੀ। [10]ਅਭਿਖੇਕਨਿ+ਰਾਜ=ਰਾਜ ਤਿਲਕ ਭਾਵ ਮੀਰੀ ਪੀਰੀ ਦਾ ਤਿਲਕ। (ਅ) ਅਭਿਖੇਕ=ਤਿਲਕ+ਨਿਰਾਜ (=ਨੀਰਾਜਨ)=ਆਰਤੀ।

*ਪਾ:—ਬੀਰ। †ਪਾ:—ਅੱਸ੍ਵ। ‡ਗੁਰੂ ਜੀ ਦਾ ਜੋਤਸ਼ੀ ਸੱਦਣਾ ਇਤਿਹਾਸਕ ਬਾਤ ਨਹੀਂ, ਨਾ ਹੀ ਇਹ ਮਹਿੰਮਾਂ ਪ੍ਰਕਾਸ਼ ਵਿਚ ਆਇਆ ਹੈ। ਮਹੂਰਤ ਸੁਧਾਉਣੇ ਗੁਰਬਾਣੀ ਵਿਰੁੱਧ ਹਨ, ਜੋ ਨਾ ਗੁਰੂ ਜੀ ਕਦੇ ਕਰਨਾ ਪਸੰਦ ਕਰਦੇ, ਨਾ ਭਾਈ ਬੁੱਢਾ ਜੀ ਕਦੇ ਸਲਾਹ ਦੇ ਸਕਦੇ ਸੀ।

ਯਥਾ:—'ਸਾਹਾ ਗਣਹਿ ਨ ਕਰਹਿ ਬੀਚਾਰੁ॥ ਸਾਹੇ ਉਪਰਿ ਏਕੰਕਾਰੁ॥'

'ਸ਼੍ਰੀ ਸਤਿਗੁਰ ਆਛੇ ਦਿਨ ਪਾਯੋ ॥ ੩੨ ॥ ਜਿਸ ਤੇ ਦਿਨਪ੍ਰਤਿ ਵਧਹਿ ਪ੍ਰਤਾਪਾ। ਮਹਾਂ ਬਲੀ ਸ਼ਤ੍ਰੂ ਗਨ ਖਾਪਾ। ਦਸਮੀ ਸੁਦੀ ਅਸਾਢ ਮਝਾਰੀ। ਆਦਿਤਵਾਰ ਤੇਜ ਬਲ ਭਾਰੀ ॥ ੩੩ ॥ ਉਦਜਾਚਲ ਤੁਲ[1] ਤਖਤ ਬਿਸਾਲਾ। ਉਦਹੁ ਆਪਿ ਜਿਮ ਦਿਨਕਰ ਬਾਲਾ[2]। ਤੁਰਕ ਤਾਪ ਤਮ ਤੋਮ ਤੁਰੈਤਾ[3]। ਉਡਗਨ ਕਰਨ ਕੁਕਰਮਨਿ ਵੈਤਾ[4] ॥ ੩੪ ॥ ਕਰਹੁ ਅਦ੍ਰਿਸ਼ਟ[5] ਇਨਹੁ ਤਤਕਾਲਾ। ਨਿੰਦਕ ਪੇਚਕ ਦੁਖਦ ਕਰਾਲਾ। ਜਹਿੰ ਕਹਿੰ ਸੰਤ ਦਾਸ ਅਰਬਿੰਦਾ। ਕਰਹੁ ਪ੍ਰਫੁੱਲਿਤ ਹਰਖਤਿ ਬ੍ਰਿੰਦਾ ॥ ੩੫ ॥ ਚੰਦ ਚੰਦੁਕੀ[6] ਲੇਤਾ ਕਰੋ। ਅਨੰਦ ਗੁਰੂ ਸਿਖ ਚਕਵਨਿ[7] ਧਰੋ। ਕੈਰਵ ਕਾਨਨ ਦੋਖੀ ਜੇਤੇ[8]। ਪਿਖਿ ਮੁਰਝਾਇ ਗਿਰਹਿਂਗੇ ਤੇਤੇ*[9] ॥ ੩੬॥ ਕਹੀ ਜੁਗਤਿ ਦਿਜ ਕਰਿ ਚਤੁਰਾਈ। ਸੁਨਿ ਕਰਿ ਭਏ ਪ੍ਰਸੰਨ ਗੁਸਾਈਂ। ਬਖਸ਼ਸੋ ਦਰਬ ਕਿਤਿਕ ਤਿਸ ਬਾਰਾ। ਪੁਨ ਮਾਂਗਨਿ ਨਹਿੰ ਹਾਥ ਪਸਾਰਾ॥੩੭॥ ਪਿਖਿ ਪਿਖਿ ਦਾਸ ਉਦਾਰ ਸੁਭਾਊ। ਰਿਦੇ ਪ੍ਰਮੁਦਤਿ ਚੌਗੁਨੋ ਚਾਊ ॥ ਤਿਸ ਦਿਨ ਕੀ ਪ੍ਰਤੀਖਨਾ[10] ਧਾਰੇ। ਸਰਬ ਵਸਤੁ ਕਰਿਵਾਇਸਿ ਤਯਾਰੇ ॥ ੩੮ ॥ ਕੇਤਿਕ ਵਸਤੁ ਬਨਾਇ ਦਿਖਾਵੈਂ। ਸਿਰਜਹਿੰ ਸੁੰਦਰ ਪਿਖਿ ਹਰਖਾਵੈਂ। ਮਿਲਿ ਆਪਸ ਮਹਿੰ ਸੁਜਸੁ ਉਚਾਰੈਂ। ਧਰਿ ਸ਼ਰਧਾ ਗੁਰ ਦਰਸ ਨਿਹਾਰੈਂ॥੩੯॥'ਸੁੰਦਰ ਛੀਲ ਸੁਸ਼ੀਲ' ਉਚਾਰਤਿ।'ਆਯੁਧ ਪਹਿਰ[10] ਮਹਾਂ ਦੁਤਿ ਧਾਰਤਿ। ਮਨ ਸਿੱਖਨਿ ਕੇ ਪ੍ਰੇਮ ਉਪਾਵੈਂ। ਬਿਕਸਤਿ ਮੰਦ ਮੰਦ ਦਰਸਾਵੈਂ'[7]॥੪੦॥ ਸਭਿ ਚਾਹਤਿ–ਦਿਨ ਹੋਇ ਸੁ ਨੀਕਾ। ਬੈਠਿ ਗੁਰੂ ਨਿਕਸਾਵਹਿੰ ਟੀਕਾ। ਸ਼ਸਤ੍ਰ ਸਜਾਇ ਬਿਰਾਜਹਿੰ ਖਰੇ। ਦੁਸ਼ਟ ਜਿ ਦੋਖੀ ਗਨ ਕੋ ਹਰੈਂ–॥੪੧॥ਦੋਹਰਾ॥ਸਿੱਖਨਿ ਬਿਖੈ ਅਨੰਦਤਾ ਜਿਮ ਰਵਿ ਤੇ ਅਰਬਿੰਦ ।–ਕਜਾ ਕਰਿਹੈਂ ਕਿਮ ਹੋਇ ਹੈ ? –ਚਿੰਤ ਮਸੰਦ ਬਿਲੰਦ[11] ॥ ੪੨ ॥

ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਅਕਾਲ ਬੁੰਗਾ ਰਚਨ' ਪ੍ਰਸੰਗ ਕਥਨੰ ਨਾਮ ਦੋਇ ਦੋ੍ਧਰਿੰਸਤੀ ਅੰਸੂ ॥ ੪੨ ॥

---

[1]ਸੂਰਜ ਉਦੇ ਦੇ ਪਰਬਤ ਵਾਂਙੂ। [2]ਸਵੇਰ ਦਾ ਸੂਰਜ। [3]ਤੁਰਕਾਂ ਦੇ ਤਪ ਦਾ ਸਮੂਹ ਹਨੇਰਾ ਤੁਰਤ ਹੀ। [4]ਖੋਟੇ ਕਰਮ ਕਰਨ ਵਾਲੇ ਤਾਰਿਆਂ (ਵਤ) ਹਨ। [5]ਲੋਪ ਭਾਵ ਨਾਸ਼। [6]ਚੰਦ=ਚੰਦਰਮਾਂ। ਚੰਦੁਕੀ=ਚਾਂਦਨੀ। ਚੰਦ ਦੀ ਚਾਂਦਨੀ ਜੋ ਧੁੱਪ ਚੜ੍ਹੇ ਉਡ ਜਾਂਦੀ ਹੈ। ਸ਼ਲੇਖ ਵਿਚ ਅਰਥ ਹੈ ਚੰਦ ਚੰਦੁ ਕੀ=ਚੰਦਰਮਾਂ ਰੂਪੀ ਚੰਦੂ ਦੀ (ਲੋਤਾ ਕਰੋ)। [7]ਚਕਵਾ ਚਕਵੀ। [8]ਦੋਖੀ ਜੋ ਕਮੀਆਂ ਦੇ ਬਨ ਹਨ। [9]ਉਡੀਕ। [10]ਪਹਿਨ ਕੇ [11]ਮਸੰਦਾਂ ਦੇ ਚਿਤ ਵਿਚ ਬੜੀ ਚਿੰਤਾ ਸੀ ਕਿ ਕੀਹ ਕਰਨਗੇ (ਤੇ ਉਸ ਦਾ ਫਲ) ਕੀ ਹੋਵੇਗਾ। *ਰਾਤ ਦਾ ਸਮਾਂ ਬਧਾ ਹੈ, ਹਨੇਰਾ, ਤਾਰੇ, ਉਲੂ, ਚੰਦ ਕਮੀਆਂ, ਸੂਰਜ ਚੜ੍ਹੇ ਗੁੰਮ ਹੋ ਜਾਂਦੇ ਹਨ, ਗੁਰੂ ਜੀ ਨੂੰ ਸੂਰਜ ਕਿਹਾ ਹੈ।

੪੩. [ਤਖਤ ਤੇ ਬਿਰਾਜਮਾਨ]।

ਦੋਹਰਾ ॥ ਦਿਵਸ ਪ੍ਰਤੀਖਤਿ ਆਇਗੋ ਦਸਮੀ ਆਦਿਤਵਾਰ। ਗਨ ਮਸੰਦ ਕਰਿ ਸ਼ੀਘ੍ਰਤਾ ਸੰਗਤਿ ਸੰਗ ਹਜ਼ਾਰ॥ ੧ ॥ ਚੌਪਈ ॥ 'ਚਲਹੁ ਪਿਖਹਿੰ ਉਤਸਾਹੁ ਬਿਸਾਲਾ'। ਜਿਤ ਕਿਤ ਤੇ ਆਏ ਤਤਕਾਲਾ। ਅਨਿਕ ਭਾਂਤਿ ਕੀ ਲਏ ਅਕੋਰਾ। ਚਹੁੰ ਦਿਸ਼ਿ ਤੇ ਚਲਿ ਗੁਰੁ ਪੁਰਿ ਓਰਾ ॥ ੨ ॥ ਥਰਹਿੰ[1] ਸੁਧਾਸਰ ਦਰਸ਼ਨ ਪਾਵੈਂ। ਮੱਜਹਿੰ, ਕਿਰਤਨ ਸੁਨਿ ਹਰਖਾਵੈਂ। ਸੰਗਤਿ ਮਿਲੀ ਆਨਿ ਸਮਦਾਈ। ਜੈ ਜੈ ਕਾਰ ਕਰਹਿੰ ਬਹੁ ਥਾਈਂ॥੩॥ਚਹੁੰਦਿਸ਼ਿ ਪਰੇ ਸੁਧਾਸਰ ਡੇਰੇ। ਦਰਸ਼ਨ ਹਿਤ ਚਿਤ ਚੈਂਪ ਬਡੇਰੇ। ਜਾਮ ਜਾਮਨੀ ਤੇ ਗੁਰ ਜਾਗੇ। ਸੌਚਾਚਾਰ ਕਰਨਿ ਤਬਿ ਲਾਗੇ ॥ ੪ ॥ ਕਰਿ ਸ਼ਨਾਨ ਕੋ ਆਸਨ ਮਾਰੇ। ਨਿਜ ਸਰੂਪ ਮਹਿੰ ਬ੍ਰਿਤਿ ਥਿਤਿ ਧਾਰੇ। ਟਿਕੇ ਸੱਚਿਦਾਨੰਦ ਮਝਾਰੀ। ਲੀਨਹੁ ਸੁਖ ਹੋਵਤਿ ਭੁਨਸਾਰੀ ॥ ੫ ॥ ਉਦੈ ਭਯੋ ਦਿਨਕਰ[2] ਜਿਸ ਕਾਲੇ। ਪਹਿਰਸੋ ਜਾਮਾ ਜਿਸ ਗਨ ਪਾਲੇ[3]। ਛਬਿ ਉਸ਼ਨੀਕ[4] ਸੀਸ ਪਰ ਧਾਰੀ। ਜਿਗਾ ਬਧੀ ਉਪਰਿ ਦ੍ਯੁਤਿ ਕਾਰੀ[5]॥੬॥ ਕਲਗੀ ਮੁਕਤਾ ਗੁੱਛ ਉਜਾਲਾ। ਮੁਖ ਮੰਡਲ ਪਰ ਕੁੰਡਲ ਝਾਲਾ[6]। ਮਾਲ ਬਿਸਾਲ ਸੁਢਾਲ ਜਿ ਮੁਕਤਾ[7]। ਸਬਜ਼ੇ, ਹੀਰਨਿ ਚਾਰੁ ਸੁ ਯੁਕਤ॥੭॥ਨਵ ਰਤਨੇ[8] ਪਹਿਰਤਿ ਛਬਿ ਪਾਏ। ਜਨੁ ਨਵ ਗ੍ਰਹ ਤਿਸ ਕੇ ਮਿਸ ਆਏ। ਅੰਗਦ ਸੁੰਦਰ ਸ਼ੋਭਤਿ ਜ਼ਾਹਿਰ। ਜਬਰ ਜ਼ੇਬ ਜਿਨ ਜਰੇ ਜਵਾਹਰ ॥ ੮॥ ਕੰਕਨ ਕੰਚਨ ਕੇ ਖਚਿ ਹੀਰੇ। ਛਾਪ ਛਲਾਘਨਿ ਛਬਿ ਗੰਭੀਰੇ[9]। ਇਮ ਸਤਿਗੁਰ ਸ਼ੋਭਤਿ ਸ਼ੁਭ ਅੰਗ। ਬਸਤ੍ਰ ਬਿਭੂਖਨ ਉੱਤਮ ਸੰਗ॥੯॥ ਗਯੋ ਮੇਵਰੋ ਸੰਗਤਿ ਸਾਰੀ। 'ਲਿਹੁ ਦਰਸ਼ਨ' ਸੁਧਿ ਕੀਨਿ ਹਕਾਰੀ। 'ਚੌਕ ਦਰਸ਼ਨੀ ਪੌਰ ਅਗਾਰੀ। ਪਹੁੰਚਹੁ ਤਹਿੰ ਸਗਰੇ ਨਰ ਨਾਰੀ ॥੧੦॥ ਸਤਿਗੁਰ ਦਰਸਹੁ ਬਾਂਛਤਿ ਪਾਵਹੁ।ਜੋ ਆਨੀ ਗੁਰ ਕਾਰ ਚਢਾਵਹੁ'। ਸੁਨਿ ਸੁਨਿ ਸੰਗਤਿ ਕਰਿ ਚਿਤ ਚਾਊ। ਬਸਤ੍ਰ ਬਿਭੂਖਨ ਪਹਿਰ ਸੁਹਾਊ ॥ ੧੧ ॥ ਸਗਰੇ

[1]ਵੜ ਕੇ। [2]ਸੂਰਜ। [3]ਜਿਸ ਦੇ ਬਹੁਤ ਪੱਲੇ ਸਨ। [4]ਪਗ, ਦਸਤਾਰ [ਸੰਸ:, ਉਸ਼ਣੀਸ਼=ਪੱਗ]। [5]ਸੁੰਦਰਤਾ ਵਾਲੀ। [6]ਝੂਲਦੇ ਹਨ। [7]ਸੁਹਣੇ ਮੋਤੀਆਂ ਦੀ ਵਡੀ ਮਾਲਾ। [8]ਨੌਂ ਰਤਨ=ਮੋਤੀ, ਪੰਨਾਂ, ਮਾਣਿਕ, ਗੋਮੇਦ, ਹੀਰਾ, ਗੁੱਲੀਆਂ (ਮੂੰਗਾ), ਲਸਨੀਆਂ, ਨੀਲਮ, ਪੁਖਰਾਜ । ਨਵਾਂ ਰਤਨਾਂ ਦੇ ਰੰਗ ਨਵਾਂ ਗ੍ਰਹਾਂ ਦੇ ਰੰਗਾਂ ਨਾਲ ਸਮਤਾ ਰੱਖਦੇ ਹਨ। ਇਸ ਉਪਮਾਂ ਵਲ ਕਵਿ ਜੀ ਦਾ ਇਸ਼ਾਰਾ ਹੈ, ਅਥਵਾ ਨੌਂ ਰਤਨਾਂ ਦੇ ਬਹਾਨੇ ਸੇਵਾ ਲਈ ਨੌਂ ਗ੍ਰਹ ਆਏ ਹਨ, ਜਿਸ ਤੋਂ ਸਿੱਧ ਹੋਇਆ ਕਿ ਨੌਂ ਗ੍ਰਹ ਗੁਰਾਂ ਦੇ ਪੁਜਾਰੀ ਹਨ, ਪੂਜਯ ਨਹੀਂ ਹਨ। [9]ਬਹੁਤ।

ਆਇ ਢਿਰੇ ਤਿਸ ਥਾਨ। ਚਾਹਤਿ–ਦੇਹਿ ਦਰਸ ਗੁਰ ਆਨਿ–। ਇਤਨੇ ਮਹਿ ਸ਼੍ਰੀ ਹਰਿ ਗੋਵਿੰਦ। ਆਏ ਬਨਿ ਕੈ ਛੈਲ[1] ਬਿਲੰਦ ॥ ੧੨॥ ਸਿੱਖਨਿ ਚਖ ਚਕੋਰ ਕੇ ਚੰਦ[2]। ਦਿਨਕਰ ਮਨਹੁੰ ਬਦਨ ਅਰਬਿੰਦ[3]। ਚਿਤ ਚਾਤ੍ਰਿਕ ਕੇ[4] ਘਨ ਮਾਨਿੰਦ। ਬੰਦਤਿ ਕਰ ਬੰਦਹਿੰ ਨਰ ਬ੍ਰਿੰਦ ॥ ੧੩ ॥ ਫਰਸ਼ ਬਿਸਾਲ ਭਯੋ ਰੰਗਦਾਰ। ਗੁਰੁ ਕੋ ਰਚਨੋ ਸਿੰਘਾਸਨ ਚਾਰੁ। ਬ੍ਰਿਧ ਗੁਰਦਾਸ ਬਾਮ ਅਰੁ ਦਾਂਏਂ। ਅਪਰ ਮਸੰਦ ਸਿੱਖ ਸਮੁਦਾਏ ॥੧੪॥ ਨਿਜ ਮਹਿਲਨਿ ਤੇ ਚਲਿਕਰਿ ਆਏ।ਪੌਰ ਦਰਸ਼ਨੀ ਸੀਸ ਨਿਵਾਏ।ਪੁਨ ਹਰਿ-ਮੰਦਰਿ ਸੁੰਦਰ ਗਏ। ਦਰਸ਼ਨਿ ਲੈ ਅਭਿਬੰਦਨ ਕਿਏ ॥ ੧੫ ॥ ਪੁਨਹ ਪ੍ਰਦੱਛਨ ਕਰਿ ਚਲਿ ਆਏ। ਥਲ ਅਕਾਲ ਬੁੰਗੇ ਚਿਤ ਪਾਏ। ਬੈਠੇ ਆਨਿ ਸਿੰਘਾਸਨ ਚਾਰੁ। ਸ਼੍ਰੀ ਮੁਖ ਆਇਸੁ ਕੀਨਿ ਉਚਾਰੁ॥੧੬॥'ਆਨਹੁ ਸ਼ਸਤ੍ਰ ਜੁ ਹਮ ਥਨਵਾਏ। ਜਿਨਕੈ ਹਾਟਿਕ[5] ਅਧਿਕ ਲਗਾਏ'। ਦੌਰਤਿ ਦਾਸ ਉਤਾਇਲ ਲਯਾਏ। ਧਰੇ ਅਗਾਰੀ ਸਭਿ ਸਮੁਦਾਏ॥੧੭॥ਪੰਚਹੁੰ ਸਤਿਗੁਰ ਕੋ ਲੈ ਨਾਮ। ਗਹੇ ਖੜਗ ਦੈ ਬਹੁ ਅਭਿਰਾਮ। ਸੋ ਗਰ ਬਿਖੈ ਪਾਇ ਗੁਰੁ ਲੀਨੇ। ਪੁਨ ਨਿਖੰਗ[6] ਕਰ ਧਾਰਨਿ ਕੀਨੇ ॥ ੧੮ ॥ ਗਰ ਮਹਿੰ ਪਾਇ ਸੁ ਕਟ ਸੰਗ ਬਾਂਧਾ। ਜਿਸ ਮਹਿੰ ਸਰ ਖਰ ਕਰਿ ਅਰਿ ਬਾਧਾ[7]। ਧਨੁਖ ਕਠੋਰ ਗਹਨੋ ਤਬਿ ਹਾਥ। ਉਪਮਾ ਬਨੀ ਜਥਾ ਰਘੁਨਾਥ ॥ ੧੯ ॥ ਰਚਨੋ ਤਖਤ ਤਿਸ ਬੰਦਨ ਕੀਨਿ।ਚਢਿ ਗੁਰੁ ਬੀਰਾਸਨ ਆਸੀਨ[8]।ਬ੍ਰਿਧ ਆਦਿਕ ਗੁਰ-ਦਾਸ ਮਸੰਦ। ਅਵਿਲੋਕਤਿ ਬਿਸਮਾਇ ਬਿਲੰਦ ॥੨੦॥ ਹਾਥ ਜੋਰਿ ਕਰਿ ਬੂਝਨ ਲਾਗੇ। 'ਧਰਹਿੰ ਖੜਗ ਇਕ, ਜੇ ਭਟ ਆਗੇ[9]। ਦੋਇ ਆਪ ਲੈ ਨਿਜ ਗਰ ਪਾਏ।ਇਹ ਕਜਾ ਕਾਰਨ ਦੇਹੁ ਸੁਨਾਏ?'॥੨੧॥ਧਰੇ ਤੇਜਸਤਿ-ਗੁਰੁ ਬਚ ਕਹੇ। 'ਹਮ ਨੇ ਇਸ ਹਿਤ ਜੁਗ ਅਸਿ ਗਹੇ। ਇਕ ਤੇ ਲੈਂ ਮੀਰਨਿ ਕੀ ਮੀਰੀ[10]।ਦੂਸਰ ਤੇ ਪੀਰਨਿਕੀ ਪੀਰੀ[11]॥੨੨॥ਮੀਰੀ ਪੀਰੀਦੋਨੋਂ ਧਰੈਂ। ਬਚਹਿ ਸ਼ਰਨਿ, ਨਤੁ ਜੁਗ ਪਰਹਰੈਂ[12]। ਸੁਨਿ ਸਤਿਗੁਰੁ ਕੇ ਬਾਕ

---

[1]ਸੁਹਣੇ। [2]ਸਿੱਖਾਂ ਦੇ ਨੈਣਾਂ ਰੂਪੀ ਚਕੋਰਾਂ ਦੇ ਚੰਦ। [3]ਮਾਨੋਂ (ਸਿਖਾਂ ਦੇ) ਮੁਖੜੇ ਰੂਪੀ ਕਵਲਾਂ ਦੇ ਸੂਰਜ। [4]ਦਿਲ ਰੂਪੀ ਪਪੀਹੇ ਦੇ ਮਾਨੋਂ ਬੱਦਲ। [5]ਸੋਨਾ। [6]ਭੱਥਾ। [7]ਤਿੱਖੇ ਤੀਰ ਵੈਰੀ ਨੂੰ ਵਿੰਨ੍ਹਣ ਵਾਲੇ। [8]ਬੀਰਾਸਨ ਹੋ ਬੈਠੇ। ਵੀਰ ਆਸਨ=ਇਕ ਗੋਡੇ ਨੂੰ ਟੇਕਕੇ ਦੂਸਰੇ ਪੈਰ ਭਾਰ ਯਾ ਖੱਬੇ ਪੈਰ ਤੇ ਗਿੱਟੇ ਪਰ ਸੱਜੀ ਲੱਤ ਰੱਖ ਕੇ ਬੈਠਣਾ। [9]ਜੋ ਸੂਰਮੇ ਅੱਗੇ (ਹੋਏ ਹਨ)। [10]ਪਾਤਸ਼ਾਹਾਂ ਦੀ ਪਾਤਸ਼ਾਹੀ। [11]ਪੀਰਾਂ ਦੀ ਸ਼ਕਤੀ। [12]ਨਹੀਂ ਤਾਂ ਦੋਵੇਂ ਖੋਹ ਲਵਾਂਗੇ।

ਅਡੋਲੋਧਰਿ ਸ਼ਰਧਾ ਲਹਿ ਅਨੰਦ ਅਤੋਲੈ ॥੨੩॥ ਬੈਠੇ ਸਤਿਗੁਰੁ ਤਖਤ ਸੁਹਾਵਤਿ। ਸੁਰਗਨ ਮੈਂ ਜਿਮ ਸੁਰਪਤਿ ਭਾਵਤਿ। ਕੈ ਮੁਨਿ ਗਨਿ ਮੈਂ ਰਘੁ ਕੁਲ ਚੰਦ[1]। ਕੈ ਜਾਦਵ ਮਹਿੰ ਕ੍ਰਿਸ਼ਨ ਬਿਲੰਦ ॥ ੨੪ ॥ ਹੇਰਿ ਹੇਰਿ ਇਮ ਉਪਮਾ ਗਾਵਤਿ। ਦੁਹ ਦਿਸ਼ਿ ਚਾਮਰ ਚਾਰੁ ਢੁਰਾਵਤਿ। ਮਨਹੁ ਮਰਾਲ ਬਿਸਦ ਉਡ ਆਵਤਿ। ਮੁਕਤਾ ਗਨ ਪਰ ਛੁਹਨਿ ਨ ਪਾਵਤਿ॥੨੫॥ਦੁਤਿ ਅਖੰਡ ਮੁਖ ਮੰਡਲ ਕੇਰੀ। ਤੇਜ ਬਿਸਾਲ ਦਿਪਨੋ ਤਿਸ ਬੇਰੀ॥ਭਯੋ ਹੁਕਮ [2]ਸੰਗਤਿ ਸਭਿ ਆਵੈ।ਚਿਤ ਬਾਂਛਤ ਲੈ,ਭੇਟ ਚਢਾਵੈ'॥੨੬॥ ਤਬਿ ਸੰਗਤਿ ਆਈ ਸਮੁਦਾਇ। ਹੁਮ ਹੁਮਾਇ ਦਰਸ਼ਨ ਚਿਤ ਚਾਇ। ਮਹਾਂ ਭੀਰ ਭੀ ਚੌਂਕ ਮਝਾਰਾ। ਦਰਸਹਿੰ ਸਤਿਗੁਰ ਖਰੇ ਹਜ਼ਾਰਾ॥੨੭॥ਭਈ ਇਕੱਤ੍ਰ ਸਮੋ ਲਖਿ ਨੀਕਾ। ਉਠਨੋ ਬ੍ਰਿੱਧ ਕੀਨਸਿ ਤਬਿ ਟੀਕਾ। ਕੇਸਰ ਚੰਦਨ ਕੋ ਤਬਿ ਸੋਹਾ। ਪਿਖਿ ਮੁਖ ਮੰਡਲ ਸਭਿ ਮਨਿ ਮੋਹਾ ॥੨੮॥ ਪ੍ਰਥਮ ਬ੍ਰਿੱਧ ਨੇ ਧਰੀ ਅਕੋਰਾਨਮੋ ਕੀਨਿ ਕਰ ਜੋਰਿ ਨਿਹੋਰਿ'। ਬਹੁਰੋ ਨਿਕਟ ਜਿ ਰਹੈਂ ਮਸੰਦਾ ਧਰਹਿੰ ਭੇਟ ਬੰਦਤਿ ਕਰ ਬੰਦਿ॥੨੯॥ਤਿਨ ਪਾਛੇ ਜੇ ਦੇਸ਼ ਬਿਦੇਸ਼।ਜਿਨਕੋ ਸੰਗਤਿ ਸੰਗ ਅਸ਼ੇਸ਼। ਲੈ ਲੈ ਸਕਲ ਉਪਾਇਨ ਆਏ। ਧਰਹਿੰ ਅਗਾਰੀ ਭੇਟ ਬਨਾਏ॥੩੦॥ ਬਸਤ੍ਰ ਬਿਭੂਖਨ ਅਜਬ ਮਹਾਨੇ। ਬੀਨਿ ਬੀਨਿ ਜਗ ਗੁਰੁ ਹਿਤ ਆਨੇ। ਬਹੁਰ ਸ਼ਸਤ੍ਰ ਜਿਨ ਕੀ ਖਰਧਾਰ[3]।ਖਰਚਨੋ ਜਿਨਪਰ ਦਰਬ ਉਦਾਰਾ ॥੩੧ ॥ ਖੜਗ ਸਿਪਰ, ਬਿਧਿ ਬਿਬਿਧਿ ਤੁਫੰਗ[4]। ਚਪਲ ਬਲੀ ਤਨ ਰੁਚਿਰ ਤੁਰੰਗ। ਜਮਧਰ[5], ਤਰਕਸ਼,ਧਨੁਸ਼ ਕਰਾਲੇ[6]। ਖੰਜਰ ਖੰਡੇ ਖਰ ਕਰਿ ਭਾਲੇ[7]॥੩੨॥ਤੋਮਰ[8],ਸਾਂਗਨਿ[9],ਖਪਰੇ ਤੀਰਨਿ[10]।ਜਿਨਕੇ ਪਿਖਤਿ ਅਨੰਦ ਹੁਇ ਬੀਰਨਿ। ਸ਼ਸਤ੍ਰਨਿ ਕੋ ਸਮੂਹ ਹੁਇ ਗਯੋ। ਬਾਜੀ ਚਪਲ[11]ਤਵੇਲਾ ਭਯੋ॥੩੩॥ ਦੋਨੋ ਦਿਸ਼ਿ ਸਤਿਗੁਰੁ ਰੁਖ ਕਰੇ। ਪਰਖਹਿੰ ਆਯੁਧ ਗਹਿ ਕਰਿ ਖਰੇ।ਘੋਰਨਿ ਮੋਰ ਮਨਿੰਦਨ[12] ਹੇਰੈਂ। ਜਿਨ ਆਨੇ, ਲੈ ਖੁਸ਼ੀ ਘਨੇਰੈਂ॥੩੪॥ਧਨ ਦਿਸ਼ ਨਹੀਂ ਬਿਲੋਚਨ ਲਾਵੈਂ।ਸ਼ਸਤ੍ਰ ਤੁਰੰਗ ਸੰਗ ਹਰਖਾਵੈਂ। ਦਿਨ ਜੁਗ ਜਾਮ ਬਿਤਨੋ ਤਿਸ ਕਾਲ। ਦਰਸ ਦੀਨ,

[1]ਰਾਮ ਚੰਦ੍ ਜੀ। [2]ਮੰਨਣਾ, ਸਨਮਾਨ ਕਰਨਾ (ਅ) ਬੇਨਤੀ ਕਰਨਾ (ੲ) ਕ੍ਰਿਤੱਗਜ ਹੋਣਾ। [3]ਤਿੱਖੀ ਧਾਰ (ਵਾਲੇ)। [4]ਕਈ ਤਰ੍ਹਾਂ ਦੀਆਂ ਬੰਦੂਕਾਂ। [5]ਕਟਾਰ। [6]ਭਯਾਨਕ ਧਨੁਖ (ਤੇ ਤੀਰਾਂ ਦੇ) ਭੱਥੇ। [7]ਤਿੱਖੇ ਕਰਕੇ ਬਰਛੇ। [8]ਨੇਜੇ। [9]ਬਰਛੀਆਂ। [10]ਤੀਰਾਂ ਦੀ ਕਿਸਮ ਹੈ। [11]ਚੰਚਲ ਘੋੜਿਆਂ ਦਾ। [12]ਘੋੜੇ ਮੋਰਾਂ ਵਰਗੇ।

ਸਿਖ ਕੀਨਿ ਨਿਹਾਲ॥੩੫॥ ਅਨਗਨ ਚਢੀ ਉਪਾਇਨ ਆਗੇ। ਅਨੁਰਾਗਹਿੰ ਗੁਰ ਪਗ ਬਡਭਾਗੇ। ਨੌਬਤ ਖਾਨੋ ਬਜਹਿ[1] ਅਗਾਰੀ। ਸਭਿ ਕੋ ਦਿਯੋ ਦਾਨ ਤਬਿ ਭਾਰੀ ॥੩੬॥ ਢਾਢੀ, ਭਾਟ, ਕਲਾਵਤ, ਚਾਰਨਿ[2]। ਜਗ ਗੁਰੁ ਕੋ ਜਸੁ ਕੀਨਿ ਉਚਾਰਨਿ। ਬਸਤ੍ਰ,ਦਰਬ ਦੀਨੇ ਸਮੁਦਾਏ। ਪਾਇ ਦਾਨ ਕੋ ਸਭਿ ਹਰਖਾਏ॥੩੭॥ਜਿਹ ਜਿਹ ਨੀਕੋ ਲਜਾਇ ਤੁਰੰਗਾ ਕੈ ਖੰਡਾ ਖਰ[3],ਖੜਗ,ਖਤੰਗ[4]।ਤੋਮਰ,ਤਬਰ[5],ਤਮਾਂਚ[6],ਤੁਫੰਗ[7]। ਸੇਲ[8],ਸਰਾਸਨ[9], ਸਾਂਗ[10] ਸੁਰੰਗ ॥੩੮॥ ਤਿਸ ਕੋ ਬੂਝਹਿੰ ਨਿਕਟਹਕਾਰਿਕਰਹਿੰ ਸਰਾਹਨਿ ਅਸੁ[11]ਹਥਿਯਾਰ। ਕ੍ਰਿਪਾ ਦ੍ਰਿਸ਼ਟਿ ਕੋ ਦੇਖਤਿ ਬੋਲੈਂ। 'ਸੁਨਿ ਸਿਖ! ਪਾਇੰ ਸੁ[12] ਅਨੰਦ ਅਤੋਲੈ' ॥੩੯॥ ਸੰਗਤਿ ਮਹਿੰ ਪ੍ਰਸਿੱਧ ਭਈ ਬਾਤ। 'ਸ਼ਸਤ੍ਰ ਤੁਰੰਗ ਤੇ ਗੁਰੁ ਹਰਖਾਤ'। ਜੋ ਨਹਿੰ ਲਜਾਏ ਉਰ ਪਛੁਤਾਏ। ਜਿਨਹੁੰ ਚਢਾਏ ਖੁਸ਼ੀ ਸੁ ਪਾਏ॥੪੦॥ਢਰੇ ਦੁਪਹਿਰੇ ਕੋ ਮਨ ਜਾਨਿ। ਜਥਾ ਜੋਗ ਦੇ ਖੁਸ਼ੀ ਮਹਾਨਿ। ਉਠਿ ਕਰਿ ਅਪਨੇ ਮਹਿਲ ਸਿਧਾਰੇ। ਤੇਜ ਤੁਰੰਗ ਹੋਇ ਅਸੁਵਾਰੇ॥੪੧॥ਦਿਯੋ ਹੁਕਮ 'ਬਛ ਬਨੈ ਤਬੇਲਾ।ਤੁਰੰਗ ਦਾਸ[13]ਗਨ ਕਰੋ ਸਕੇਲਾ। ਜੋਧਾ ਆਇੰ ਰਹਨਿ ਕੋ ਜਬੈ। ਰਾਖਿ ਲੇਹੁ ਹਮਸੋਂ ਕਹਿ ਤਬੈ॥ ੪੨॥ਸਰਬ ਤੁਰੰਗਨਿ ਦੀਜਹਿ ਦਾਨਾ[14]।ਚਪਲਨ ਚੂਨ,ਘ੍ਰਿੱਤ,ਮਿਸ਼ਟਾਨਾ[15]। ਬਾਜੀ ਕੇ ਸੁੰਦਰ ਹਥਿਯਾਰ।ਕਹਿ ਦਿਹੁ ਆਵਹਿੰ ਬੇਚਨਹਾਰ॥੪੩॥ ਮਾਝੇ ਦੇਸ਼ ਦੁਆਬੇ ਜਾਵੈਂ। ਨਗਰਨਿ ਮਹਿੰ ਸੁਧਿ ਸਭਿਨਿ ਸੁਨਾਵੈਂ। ਭਟ ਰਹਿਬੋ ਚਹਿ, ਢਿਗ ਹਮ ਆਵੈ। ਕਰਹਿ ਚਾਕਰੀ ਧਨ ਕੋ ਪਾਵੈ'॥ ੪੪ ॥ ਹੁਤੇ ਮਸੰਦ ਬਿਲੰਦ ਜਿ ਬ੍ਰਿੰਦ। ਤਿਨ ਸੋਂ ਕਹਿ ਸ਼੍ਰੀ ਹਰਗੋਵਿੰਦ।ਸ਼੍ਰੀ ਗੰਗਾ ਮਾਤਾ ਕੇ ਮੰਦਿਰ।ਗਮਨੇ ਤਬਹਿ ਦਿਪਹਿ ਦੁਤਿ ਸੁੰਦਰ ॥੪੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸ਼੍ਰੀ ਹਰਿਗੋਵਿੰਦ ਤਖਤਿ ਬੈਠਨਿ' ਪ੍ਰਸੰਗ ਬਰਨਨੰ ਨਾਮ ਤੀਨ ਚੱਤਰਧਾ ਤਿੰਸਤੀ ਅੰਸੂ ॥ ੪੪ ॥

੪੪. [ਖਸ਼ਟਮ ਗੁਰੂ ਜੀ ਦਾ ਵੀਰ ਰਸੀ ਰੂਪਕ]।

ਦੋਹਰਾ॥ਜਨਨੀ ਰਿਦੇ ਪ੍ਰਤੀਖਤੀ ਚਹਿ ਦੇਖਨਿ ਮੁਖ ਚੰਦ। ਸ਼ਸਤ੍ਰ ਬਸਤ੍ਰ

---

[1]ਨੱਕਾਰ ਖਾਨੇ (ਵਿਚ ਵਾਜੇ) ਵਜਦੇ ਹਨ। [2]ਕੁਲ ਦੀ ਕੀਰਤੀ ਗਾਉਣ ਵਾਲਾ, [ਸੰਸ:, ਚਾਰਣ] [3]ਤਿੱਖਾ। [4]ਤੀਰ [ਫਾ:, ਖਦੰਗ] (ਅ) ਗਤਕਾ [ਫਾ:, ਖਤਕ]। [5]ਜੰਗੀ ਕੁਹਾੜਾ। [6]ਤਮੰਚਹ, ਤੁਰਕੀ ਵਿਚ ਪਸਤੌਲ ਵਰਗੇ ਇਕ ਸ਼ਸਤ੍ਰ ਦਾ ਨਾਮ ਹੈ। [7]ਬੰਦੂਕ। [8]ਬਰਛਾ। [9]ਧਨੁਖ। [10]ਲੰਮੀ ਬਰਛੀ, ਭਾਲੇ ਤੋਂ ਛੁਟੇਰੀ। (ਅ) ਬਰਛੀ ਜੋ ਸੁਟਕੇ ਮਾਰੀ ਦੀ ਹੈ। [11]ਘੋੜੇ (ਤੇ)। [12]ਪਾਵੇਂਗਾ ਤੂੰ। [13]ਘੋੜੇ ਤੇ ਨੌਕਰ, (ਅ) ਘੋੜਿਆਂ ਦੇ ਨੌਕਰ, ਸਾਈਸ। [14]ਛੋਲਿਆਂ ਦਾ ਦਾਣਾ। [15]ਚੰਚਲਾਂ ਨੂੰ ਆਟਾ, ਘਿਉ, ਮਿੱਠਾ ਭਾਵ ਨਿਹਾਰੀ।

ਸੰਧੁਕਤਿ ਤਿਮ ਗੋ ਸ਼੍ਰੀ ਹਰਿ ਗੋਵਿੰਦ॥੧॥ਚੌਪਈ॥ ਦੇਖਿ ਦੂਰ ਤੇ ਸੁਤ ਕੀ ਸ਼ੋਭਾ। ਮਨਹੁ ਅਨੰਦ ਕੀ ਆਵਤਿ ਗੋਭਾ[1]। ਨਿਕਟ ਪਹੁੰਚ ਕਰਿ ਬੰਦਨ ਠਾਨੀ। ਆਸ਼ਿਖ ਦੀਨਿ ਕਹੀ ਮ੍ਰਿਦੁ ਬਾਨੀ॥੨॥ ਚਿੱਤ੍ਰਤਿ ਜ਼ਰੀ ਮਖਮਲੀ ਮਢਨੋ। ਅੰਤਰ ਤੇ ਦਾਸੀ ਦ੍ਰੁਤਿ ਕਢਨੋ। ਬੈਠਿ ਮੋਹਿਰੇ[2]ਪਰ ਢਿਗ ਮਾਤਾ। ਬੋਲੀ ਅਨੰਦ ਮੋਧ ਨਹਿੰ ਗਾਤੋ[3]॥੩॥[4]ਕਹੁ ਸੁਤਿ! ਸੰਗਤਿ ਕੇਤਿਕ ਆਈ?। ਦੇਸ਼ਨਿ ਕੇ ਮਸੰਦ ਸਮੁਦਾਈ। ਲੇ ਉਪਹਾਰਨਿ ਮਿਲੇ ਕਿ ਨਾਂਹੀ ?।ਜਿਮ ਪੂਰਬ ਤੁਮ ਪਿਤ ਕੇ ਪਾਹੀ?'॥੪॥ਸ਼੍ਰੀ ਹਰਿ ਗੋਵਿੰਦ ਸਕਲ ਬਤਾਯੋ[5]ਬ੍ਰਿੰਦ ਮਸੰਦਨਿ ਕੋ ਸਭਿ ਆਯੋ। ਅਧਿਕ ਦੂਰ ਨਹਿੰ ਪਹੁੰਚੇ ਜੋਈ[6]। ਆਵਤਿ ਚਲੇ ਇਤਹੁੰ ਸਭਿ ਕੋਈ॥੫॥ ਸ਼ਸਤ੍ਰ ਬਸਤ੍ਰ ਅਰੁ ਚਪਲ ਤੁਰੰਗ। ਆਨੇ ਸਿੱਖਨਿ ਸ਼ਰਧਾ ਸੰਗ। ਅਧਿਕ ਪ੍ਰਸੰਨ ਕੀਨਿ ਮਨ ਮੋਰਾ। ਕਿਨ ਹੱਥਯਾਰ ਦੀਨਿ,ਕਿਨ ਘੋਰਾ॥੬॥ਸੈਨ ਸਕੇਲੈਂ ਕੇਤਿਕ ਦਿਨਮੈਂ।ਜੋਧਾ ਅਚਲ ਰਹਹਿੰ ਜੋ ਰਨ ਮੈਂ ।ਅਪਰ ਉਪਾਇਨ ਕੇ ਅੰਬਾਰ। ਸਿੱਖਨਿ ਅਰਪੀ ਸ਼ਰਧਾ ਧਾਰਿ ॥ ੭॥ ਸ਼੍ਰੀ ਨਾਨਕ ਸਿੱਖੀ ਬਿਦਤਾਈ। ਦੇਸ਼ ਬਿਦੇਸ਼ਨਿ ਅਵਨੀ ਛਾਈ[7]। ਸੁਨਿ ਮਾਤਾ ਸੁਖ ਪਾਇ ਘਨੇਰਾ।—ਗੁਰੁਤਾ ਭਾਰ ਉਚਿਤ ਸੁਤ ਮੇਰਾ ॥੮॥ ਦੁਇ ਸ਼ਮਸ਼ੇਰ ਗਰੇ ਸਮ ਸ਼ੇਰ[8]। ਕਟ ਨਿਖੰਗ ਕਰ ਮਹਿੰ ਧਨੁ ਹੇਰਿ[9]। ਸ਼ਸਤ੍ਰਨ ਸਹਤ ਡੀਲ ਬਰ ਬੰਕਾ[10]। ਸੁਖਦ ਸੇਵਕਨਿ ਰਿਪੁਨਿ ਅਤੰਕਾ[11]॥ ੯॥ਨਿਕਟ ਮਾਤ ਕੇ ਕੇਤਿਕ ਕਾਲਾ। ਨਮੋ ਕਰੀ ਉਠਿ ਆਇ ਕ੍ਰਿਪਾਲਾ। ਨਿਜ ਬੈਠਿਕ ਮਹਿੰ ਥਿਰਹਿੰ ਪ੍ਰਯੰਕਾ। ਸ਼ਸਤ੍ਰ ਉਤਾਰਿ ਗੁਰੂ ਅਕਲੰਕਾ ॥ ੧੦ ॥ ਦੁਇ ਘਟਿਕਾ ਲਗਿ ਸੁਖ ਮਹਿੰ ਆਏ। ਬਹੁਰ ਉਠੇ ਲੋਚਨ ਬਿਕਸਾਏ।ਸੁੱਖਾ ਛਕ*ਸੁਚੇਤ ਪੁਨ ਹੋਵੈਂ। ਚਢਿ ਤੁਰੰਗ ਪਰ ਬਾਹਰ ਜੋਵੈਂ[12] ॥ ੧੧ ॥ ਕਰਹਿੰ ਅਖੇਰਬ੍ਰਿੰਦ[13] ਕੀ ਲੀਲਾ। ਧਰਹਿੰ ਸ਼ਸਤ੍ਰ ਕਰਿ ਅੰਗ ਛਬੀਲਾ। ਆਇ ਅਕਾਲ ਤਖਤ ਪਰ ਸੋਹੈਂ। ਲਗਹਿ ਦਿਵਾਨ ਪਿਖਹਿੰ ਮਨ ਮੋਹੈਂ ॥ ੧੨ ॥ ਸੋਦਰ ਚੌਂਕੀ ਸ਼ਬਦ ਸੁਨੰਤੇ। ਸੰਗਤਿ ਆਇ ਰੂਪ

---

[1]ਕੋਮਲ ਦੇ ਫੁਲ ਦੀ ਕਲੀ ਜੋ ਲਟਕਦੀ ਸੁੰਦਰ ਲਗਦੀ ਹੈ, ਕਲੀ (ਅ) ਗੋਦਲ। [2]ਮੂਹੜਾ (ਜੋ ਮਖਮਲ ਦੀ ਜ਼ਰੀ ਕਾਢ ਨਾਲ ਮੜ੍ਹਿਆ ਹੋਇਆ ਸੀ)। [3]ਅਨੰਦ ਮੌਕਾ ਨਹੀਂ ਮਰੀਰ ਵਿਚ। [4]ਜੋ ਬਹੁਤੇ ਦੂਰਾਡੇ ਹਨ ਓ ਨਹੀਂ ਪਹੁੰਚੇ। [5]ਦੇ ਤਲਵਾਰਾਂ ਗਲ ਵਿਚ, ਸ਼ੇਰ ਦੇ ਵਾਂਗ। [6]ਲੱਕ ਨਾਲ ਤੇਖਾ, ਮੋਢੇ ਵਿਚ ਧਨੁਖ ਦਿਖਾਈ ਦਿੰਦਾ ਹੈ। [7]ਬਾਂਕਾ ਅਤੇ ਸੁੰਦਰ। [8]ਵੈਰੀਆਂ ਨੂੰ ਭੈ ਦੇਣ ਵਾਲਾ। [9]ਦਾਖਲ ਹੋਣ। [10]ਸ਼ਿਕਾਰ।

*ਏਸ ਨਿਸ਼ਾਨ ਦੀ ਟੂਕ ਅਗਲੇ ਪੰਨੇ ਤੇ ਪੜ੍ਹੋ

ਦਰਸੰਤੋ। ਬਹੁਰ ਜਾਇ ਨਿਜ ਮਹਿਲ ਮਝਾਰਾ।ਅਨਿਕ ਸ੍ਵਾਦ ਕੇ ਅਚਹਿੰ ਅਹਾਰਾ ॥ ੧੩ ॥ ਜਾਮ ਗਏ ਜਾਮਨਿ ਸੁਪਤਾਵੈਂ। ਰਹੇ ਜਾਮ ਉਠਿ ਸੌਚਿ ਨਹਾਵੈਂ। ਇਸਿ ਬਿਧਿ ਕਰਿ ਹੈਂ ਨਿਤ ਬਿਵਹਾਰੂ। ਦਿਨ ਪ੍ਰਤਿ ਬਲੀ ਹੋਤਿ ਦੁਤਿ ਚਾਰੂ ॥ ੧੪ ॥ ਮਾਝੇ ਦ੍ਵਾਬੇ ਦੇਸ਼ ਮਝਾਰੀ। ਸੁਧਿ ਪਸਰੀ ਸਤਿ-ਗੁਰ ਕੀ ਸਾਰੀ। 'ਭਏ ਸ਼ਸਤ੍ਰ ਧਾਰੀ ਬਲਿ ਭਾਰੀ। ਸੈਨ ਸਕੇਲਨਿ ਕਰਤਿ ਉਚਾਰੀ' ॥ ੧੫ ॥ ਸੁਨਿ ਦੋਨਹੁੰ ਦੇਸ਼ਨਿ ਕੇ ਜੋਧਾ। ਲਰਹਿੰ ਮਰਹਿੰ ਮਾਰਹਿੰ ਧਰਿ ਕ੍ਰੋਧਾ। ਇਕਠੇ ਹੋਇ ਚਾਰ ਸੈ ਸੂਰ। ਹੋਤੁ ਜੀਵਕਾ ਆਇ ਹਦੂਰ ॥੧੬॥ ਥਿਰੇ ਤਖਤ ਪਰ ਸਤਿਗੁਰੁ ਹੇਰੇ। ਸਭਿਹਿਨਿ ਬੰਦਨ ਕਰਿ ਤਿਸ ਬੇਰੇ। ਬੈਠੇ ਨਹੀਂ ਖਰੇ ਸਭਿ ਰਹੇ। ਪਿਖਿ ਸ਼੍ਰੀ ਹਰਿ ਗੋਵਿੰਦ ਬਚ ਕਹੇ ॥੧੭॥'ਅਹੈਂ ਕੌਨ ? ਇਨ ਬੂਝਨਿ ਕਰੋ। ਠਾਂਢੇ ਕੌਨ ਮਨੋਰਥ ਧਰੇ?'। ਜਾਇ ਮੇਵਰੇ ਬੂਝਨਿ ਕੀਨੋ'ਕੌਨ ਦੇਸ਼ ਤੇ ਆਇ ਨਵੀਨੇ?॥੧੮॥ ਠਾਂਢੇ ਰਹੇ ਕਹਹੁ ਨਿਜ ਕਾਜਾ। ਪੂਛਤਿ ਆਪ ਗਰੀਬਿ ਨਿਵਾਜਾ'। ਹਾਥ ਜੋਰਿ ਕਰਿ ਦੀਨਿ ਸੁਨਾਏ। 'ਹੋਤ ਜੀਵਕਾ ਹਮ ਚਲਿ ਆਏ ॥ ੧੯ ॥ ਦੋਨਹੁੰ

ਪਿਛਲੇ ਪੰਨੇ ਦੇ* ਨਿਸ਼ਾਨ ਦੀ ਟੂਕ ਇਹ ਹੈ:-

*ਸੁੱਖੇ ਦਾ ਰਿਵਾਜ ਖਾਲਸੇ ਵਿਚ ਦਸਵੇਂ ਸਤਿਗੁਰਾਂ ਤੋਂ ਮਗਰੋਂ ਮਹਾਨ ਕਸ਼ਟਾਂ ਦੇ ਸਮੇਂ ਟੁਰਿਆ ਸੀ, ਜਦੋਂ ਦਿਨ ਰਾਤ ਦੇ ਜੁੱਧ ਜੰਗ, ਥਕੇਵੇਂ, ਮੁਸ਼ਕਲਾਂ, ਭਾਜੜਾਂ, ਫਾਕੇ ਕੜਾਕੇ ਰਹਿਣ ਲਗੇ ਤੇ ਸਰੀਰਾਂ ਨੇ ਬੀ ਥੱਕ ਕੇ ਰਹਿ ਜਾਣਾ, ਤਦੋਂ ਢਿੱਲੇ ਹੋਏ ਮਨਾਂ ਨੂੰ ਸੁਖ ਦੇਣ ਲਈ ਭੰਗ ਦੀ ਕਦੇ ਕਦਾਈਂ ਦੀ ਵਰਤੋਂ ਟੁਰੀ, ਜੋ ਖਾਸ ਨਿਹੰਗਾਂ ਸਿੰਘਾਂ ਵਿਚ ਤਾਂ ਠਾਣਾਂ ਹੀ ਲਾ ਬੈਠੀ ਤੇ ਓਨੀਂ ਵਧੀ ਕਿ ਉਸ ਸਿੰਘਣੀ ਨੂੰ ਹੀ ਨਿਰਬਲ ਕਰ ਗਈ। ਚੜ੍ਹਦੀ ਜਵਾਨੀ ਵਿਚ ਜਿਸ ਤ੍ਰਿਕਾਲਦੱਗ ਸੂਰਮੇਂ ਦੇ ਸਾਹਮਣੇ ਪ੍ਰਜਾ ਪੀੜਤ ਹੋ ਰਹੀ ਹੈ ਜੋ ਸਾਰੇ ਸੁਖਾਂ ਦੇ ਹੁੰਦਿਆਂ ਜੰਗੀ ਜੀਵਨ ਵਿਚ ਕਦਮ ਧਰਨ ਲੱਗਾ ਹੈ, ਭੰਗ ਦੀ ਨਿਰਬਲ ਕਰਨ ਵਾਲੀ ਵਰਤੋਂ ਕਦੋਂ ਜਾਰੀ ਕਰ ਸਕਦਾ ਹੈ ? ਕਵੀ ਜੀ ਆਪ ਸੁੱਖੇ ਦਾ ਹੁਕਮ ਦਸਵੇਂ ਪਾਤਸ਼ਾਹ ਦੇ ਸਮੇਂ ਹੋਇਆ ਦੱਸਦੇ ਹਨ, ਜਿਸ ਤੋਂ ਇਹ ਤਾਂ ਸਿੱਧ ਹੋ ਗਿਆ ਕਿ ਛੇਵੇਂ ਸਤਿਗੁਰਾਂ ਵੇਲੇ ਨਹੀਂ ਹੋਇਆ, ਤੇ ਨਾ ਸਤਿਗੁਰ ਆਪ ਪੀਂਦੇ ਸੇ। ਦੇਖੋ ਰੁਤ ੩, ਅੰਸੂ ੨੧, ਅੰਕ ੪੧। ਫੇਰ ਰੁਤ ੫, ਅੰਸੂ ੨੮, ਅੰਕ ੨੩ ਵਿਚ ਦਸਵੇਂ ਪਾਤਸ਼ਾਹ ਜੀ ਆਪ ਭੰਗ ਨੂੰ ਹਲਕਾਰਕ ਨਸ਼ਿਆਂ ਵਿਚ ਗਿਣਦੇ ਹਨ ਤੇ ਦੱਸਦੇ ਹਨ ਕਿ ਇਹ ਪੀਣ ਵਾਲੇ ਦੇ ਸਰੀਰ ਨੂੰ ਦਗਧ ਕਰਨ ਵਾਲੀ ਹੈ। ਯਥਾ:-'ਮਦਰਾ ਦਹਿਤਾ ਸਪਤ ਕੁਲ ਭੰਗੁ ਦਹੈ ਤਨ ਏਕ'। ਆਦਿ ਗਰੂ ਜੀ ਨੇ ਭਉ ਦੀ ਭੰਗ ਲਿਖੀ ਹੈ, ਯਥਾ:-'ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ' ਪਰਮੇਸ਼ੁਰ ਦੇ ਭਉ ਨੂੰ ਭੰਗ ਬਣਾਓ, ਨਸ਼ੇ ਵਾਲੀ ਭੰਗ ਨਾ ਪੀਓ।

ਦੇਸ਼ਨਿ ਕੇ ਹਮ ਵਾਸੀ। ਚਾਹਤਿ ਰਿਦੈ ਰਹਨਿ ਗੁਰ ਪਾਸੀ'। ਆਨਿ ਹਜ਼ੂਰ ਕਰੀ ਅਰਦਾਸ। 'ਬਿਤਿ[1]ਹਿਤ ਚਹਤਿ ਰਹਤਿ ਤੁਮ ਪਾਸ' ॥੨੦॥ ਤਬਿ ਸਤਿਗੁਰੁ ਨੇ ਸਭਿ ਬਿਧਿ ਜਾਨੀ।–ਜਨਮ ਧਰਨੋ ਸੁਰ ਗਨ ਜਗ ਆਨੀ। ਬ੍ਰਿੰਦ ਗ੍ਰਾਮ ਪੁਰਿ ਮਹਿੰ ਸਮੁਦਾਏ। ਬਹੁ ਜਾਤਿਨਿ ਕੇ ਘਰ ਜਨਮਾਏ ॥੨੧॥ ਦਿਜ,ਬਾਹਜ,ਬਿਟ[2],ਸ਼ੂਦ੍ਰਨਿ ਧਾਮੁ। ਲੀਨਸਿ ਜਨਮ ਹਮਾਰੇ ਕਾਮੁ। ਸੋ ਅਬਿ ਸੁਧਿ ਕਰਿ ਸਭਿ ਚਲਿਆਏ। ਹਨਹਿੰ ਤੁਰਕ ਗਨ ਜੰਗ ਮਚਾਏ–॥੨੨॥ ਕਰਨੋ ਹੁਕਮੁ 'ਸਭਿਹਿਨਿ ਲਿਹੁ ਰਾਖਿ। ਦੇਗ ਬਿਖੈ ਦਿਹੁ ਭੋਜਨ ਭਾਖਿ'। ਨਿਕਟ ਬੁਲਾਇ ਬਿਲੋਕਨਿ ਕਰੇ। ਨਈ ਬੈਸ[3] ਸਭਿ ਕੀ, ਬਲ ਭਰੇ ॥ ੨੩ ॥ ਕਿਸ ਕੇ ਸ਼ਮਸ[4] ਅਲਪ ਹੀ ਆਈ। ਕਿਸ ਕੇ ਨਹਿੰ, ਇਕ ਸਮ ਸਮੁਦਾਈ[5]। ਬੀਸ ਪਚੀਸਨਿ[6] ਬੈਸ ਸਰੀਰ। ਸ਼ਸਤ੍ਰ ਸੁ ਬਸਤ੍ਰ ਨਹੀਂ ਕਿਸ ਭੀਰ॥੨੪॥ਜਿਨਕੋ ਤੁਰਕ ਗਵਾਰ ਕਹੈਂਤੇ।ਨਹਿਨ ਚਾਕਰੀ ਹੋਤੁ ਰਖੈਂਤੇ। ਸਭਿ ਸਤਿਗੁਰੁ ਸੋ ਰਾਖਨਿ ਕਰੇ। ਬਸਤ੍ਰ ਸ਼ਸਤ੍ਰ ਦੇ ਸ਼ੁਭਤਾ ਧਰੇ॥੨੫॥ਰਹਨਿ ਲਗੇ ਸਤਿਗੁਰ ਕੇ ਭੀਰ।ਆਯੁਧ ਬਿੱਦਯਾ ਨਿਤ ਕਰਿ ਬੀਰ। ਖੰਡੇ ਖੜਗ ਤੁਫੰਗ ਕਮਾਨ। ਸਭਿ ਕੋ ਦੇ ਕੀਨੇ ਸਵਧਾਨ ॥ ੨੬ ॥ ਬਹੁਰੋ ਬਖਸ਼ੇ ਸਭਿਨਿ ਤੁਰੰਗ। ਹੁਇ ਅਸਵਾਰ ਚਢਹਿੰ ਨਿਤ ਸੰਗ। ਵਹਿਰ ਅਖੇਰ ਗੁਰੂ ਜਬਿ ਜਾਵੈਂ।ਆਯੁਧ ਬਿੱਦਯਾ ਤਿਨਹਿ ਸਿਖਾਵੈਂ॥੨੭॥ ਦਿਨ ਪ੍ਰਤਿ ਵਹਿਰ ਅਖੇਰ ਕਰੈਂਤੇ। ਤੀਰ ਤੁਫੰਗਨਿ ਬ੍ਰਿੰਦ ਛੁਟੈਂਤੇ। ਬਾਜ, ਕੁਹੀ, ਜੁਰਰੇ[7], ਬਡ ਸ੍ਵਾਨ[8]। ਚੀਤੇ,ਸਮਾਹਰੋਸ਼[9] ਬਲਵਾਨ॥੨੮॥ਲਗਰ, ਝਗਰ, ਸ਼ਿਕਰੇ[7], ਗਨ ਸੋਗ। ਕਰਹਿੰ ਅਖੇਰ ਧਵਾਇ ਤੁਰੰਗ। ਸ਼ਸਤ੍ਰ ਧਰਨਿ ਕੋ ਸੁਜਸੁ ਉਦਾਰ।ਫੈਲਯੋ ਸਗਰੇ ਦੇਸ਼ ਮਝਾਰ॥੨੯॥ਸੁਨਿਅਬਿਦੁਲ ਢਾਢੀ ਚਲਿ ਆਯੋ। ਭਏ ਸੁਭਟ ਤਿਨ ਕੋ ਜਸੁ ਗਾਯੋ। ਜਿਸ ਕੇ ਸੁਨਤਿ ਬੀਰ ਰਸ ਜਾਗੈ।ਕਾਇਰ ਸੋ ਪਿ ਲਰੇ ਨਹਿੰ ਭਾਗੈ॥੩੦॥ਨਿਜ ਸੁਭਟਾਨਿ[10] ਸੁਨਾਵਨਿ ਕਾਰਨ।ਕਰਹਿੰ ਜੰਗ ਜੈਸੇ ਬਡ ਦਾਰੁਨ।ਅਬਿਦੁਲ ਕੋ ਚਾਕਰ ਕਰਿ ਰਾਖਨੋ। ਦਰਬ ਦਿਵਾਇ ਮਸੰਦਨਿ ਭਾਖਨੋ ॥ ੩੧ ॥ ਬਲੀ ਤੁਰੰਗ ਦਿਯੋ ਹਿਤ ਚਰਿਬੇ[11]। ਸੁਭਟਨਿ ਵਾਰਿ ਸੁਨਾਵਨਿ ਕਰਿਬੇ। ਇਮਿ ਦਿਨ ਪ੍ਰਤਿ ਗੁਰੁ ਸੈਨ ਸਕੇਲੈ। ਸੰਗਤਿ ਗਨ ਪਹੁੰਚਹਿ ਕਰਿ ਮੇਲੈ ॥੩੨॥ ਵਧਨੋ

[1]ਉਪਜੀਵਕਾ। [2]ਬ੍ਰਹਮਣ ਖੱਤ੍ਰੀ ਤੇ ਵੈਸ਼ [ਸ਼ਿਸ:, ਬਿਟ]। [3]ਨਵੀਂ ਆਯੂ। [4]ਦਾੜ੍ਹੀ। ਪਇੱਕੋ ਜਿਹੇ ਸਾਰੇ। [6]ਵੀਹ ਪੱਚੀ (ਸਾਲਾਂ ਦੀ)। [7]ਬਾਜ ਦੀ ਕਿਸਮ ਦੇ ਸ਼ਿਕਾਰੀ ਪੰਛੀਆਂ ਦੇ ਨਾਮ। [8]ਕੁੱਤੇ। [9]ਇਕ ਸ਼ਿਕਾਰੀ ਜਾਨਵਰ ਦਾ ਨਾਮ। [10]ਸੂਰਮਿਆਂ ਨੂੰ। [11]ਚੜ੍ਹਨ ਲਈ।

ਸਮਾਜ ਅਧਿਕ ਸਭਿ ਭਾਂਤੀ। ਸੁਨਿ ਪਿਖਿ ਮਾਤਾ ਸੀਤਲ ਛਾਤੀ। ਆਇ ਉਪਾਇਨ ਪੂਜਾ ਹੋਤੇ। ਬਡ ਪੀਰਨਿ ਕੇ ਪੀਰ ਉਦੋਤੇ॥੩੩॥ਚਵੈਂ ਸੈਨ ਸੰਗ ਸੁਭਟ ਪ੍ਰਬੀਨ। ਇਹਿ ਮੀਰਨਿ ਕੀ ਮੀਰੀ ਲੀਨਿ। ਆਇੰ ਅਕੋਰੈਂ ਸ਼ਸਤ੍ਰ ਤੁਰੰਗ। ਅਧਿਕ ਚਮੂੰ ਬ੍ਰਿੱਧਤਿ ਚਢਿ ਸੰਗ ॥੩੪॥ ਚਲਤਿ ਅਗਾਰੀ ਬਜਹਿ ਨਿਸ਼ਾਨਾ। ਝੰਡਾ ਝੂਲਤਿ ਖਰੋ ਮਹਾਨਾ। ਦਿਨਪ੍ਰਤਿ ਉਤਸਵ ਹੋਤਿ ਨਵੀਨੇ। ਬਡੇ ਭਾਗ ਜਿਨਿ ਦੇਖਨਿ ਕੀਨੇ ॥ ੩੫ ॥ ਦੀਪ-ਮਾਲਕਾ ਬਹੁਰੋ ਆਈ।ਚਹੁੰਦਿਸ਼ ਤੇ ਸੰਗਤਿ ਉਮਡਾਈ।–ਮੱਜਨ ਕਰਹਿੰ ਸੁਧਾਸਰ ਮੇਲੇ। ਖਸ਼ਟਮ ਸਤਿਗੁਰੁ ਪਿਖਹਿੰ ਸੁਹੇਲੇ ॥ ੩੬ ॥ ਬਾਜੀ[1] ਸ਼ਸਤ੍ਰ ਭੇਟ ਲੇ ਹਰਖਤਿ–। ਯਾਂਤੇ ਲਸ਼ਾਵਤਿ ਨੀਕੇ ਪਰਖਤਿ। ਪ੍ਰਿਥਕ ਹੋਤਿ ਪੂਜਾ ਹਰਿਮੰਦਰ। ਬੈਠਹਿੰ ਤਖਤਿ ਆਪ ਬਨਿ ਸੁੰਦਰ ॥੩੭॥ ਗਨ ਮਸੰਦ ਸੰਗਤਿ ਸੰਗਿ ਲੀਏ। ਬੰਦਨ ਕਰਹਿੰ ਦਰਸ ਚਿਤ ਦੀਏ। ਦੱਖਨ ਦਿਸ਼ ਤੇ ਕਿਸ ਮਹਿਪਾਲਾ। ਇਕ ਗਜ ਭੇਜਜੋ ਬਲੀ ਬਿਸਾਲਾ ॥ ੩੮ ॥ ਸ਼ਸਤ੍ਰ ਤੁਰੰਗ ਬ੍ਰਿੰਦ ਤਬਿ ਆਏ। ਪੁਰੇ ਭਾਵਨੀ ਗੁਰੁ ਅਰਪਾਏ। ਸ੍ਰੀ ਹਰਿ-ਗੋਬਿੰਦ ਰਿਦੇ ਬਿਚਾਰੈਂ।–ਸਿੱਖਨਿ ਬਿਖੈ ਰੀਤਿ ਅਬਿ ਡਾਰੈਂ–॥੩੯॥ਤਿਸਿ ਕਾਰਨ ਤੇ ਬਾਕ ਉਚਾਰਾ'ਗੁਰੁਪਿਤਾ ਹਿਤ ਕੀਜਹਿ ਤਜਾਰਾ॥ਇਕ ਹਾਥੀ ਅਰੁ ਪੰਚ ਤੁਰੰਗ॥ਸ਼ਸਤ੍ਰ ਬਸਤ੍ਰ ਬਹੁ ਬਿਧਿ ਕੇ ਸੰਗ'॥੪੦॥ਖਰੇ ਹੋਇ ਕਰਿ ਤਖਤ ਅਗਾਰੀ। ਪਿਤਾ ਧਯਾਨ ਕੋ ਧਰਿ ਤਿਸ ਬਾਰੀ। ਲੈ ਕਰਿ ਹੁਕਮ ਖਰੋ ਗੁਰਦਾਸ। ਕਹਿ ਗੁਰੁ ਨਾਮ ਕੀਨਿ ਅਰਦਾਸ ॥੪੧॥ਅਰਪੀ[2] ਵਸਤੁ ਲੀਨਿ ਸੰਭਾਰੀ। ਗਜ ਢਾਢੀ ਕੋ ਹਿਤ ਅਸਵਾਰੀ। ਲੇ ਤਿਨ ਸੁਜਸੁ ਗੁਰੂ ਕੋ ਕਰਜੋ। 'ਤੀਨ ਲੋਕਪਤਿ ਪ੍ਰਭੂ ਅਵਤਰਜੋ' ॥ ੪੨ ॥ ਬਹੁਰ ਗਏ ਸਤਿਗੁਰੁ ਹਰਿਮੰਦਿਰ। ਬਸਤ੍ਰ ਤੁਰੰਗ ਦਿਏ ਬਹੁ ਸੁੰਦਰ। ਸ਼੍ਰੀ ਮੁਖ ਤੇ ਫੁਰਮਾਵਨਿ ਕੀਨੇ। 'ਜੋ ਇਹ ਰੀਤਿ ਕਰਹਿ ਸਿਖ ਚੀਨੇ॥੪੩॥ ਅਰਪਹਿ ਵਸਤੁ ਜਿ ਮ੍ਰਿਤਕ ਪਿਛਾਰੀ। ਹੋਇ ਅਖੈ ਫਲ ਬਹੁ ਤਿਸਿ ਬਾਰੀ। ਪ੍ਰਾਪਤਿ ਸੁਖ ਪਰਲੋਕ ਮਝਾਰਾ॥ਮਿਟਹਿ ਸਜਾਇ ਅਘੀ[3] ਹੁਇ ਭਾਰਾ॥੪੪॥ਕਰਹਿ ਰੀਤਿ ਸਿਖ ਹ੍ਵੈ ਜਿ ਹਮਾਰੇ। ਜਥਾ ਸ਼ਕਤਿ ਅਰਪਹਿ ਸੁਖ ਭਾਰੋ'। ਨਿਜ ਪਿਤ ਹਿਤ ਕੇ ਮਿਸਿ ਬਿਦਤਾਈ*। ਜਿਮ ਸਿੱਖਨਿ ਕੋ ਹੁਇ ਸੁਖਦਾਈ ॥੪੫॥'ਧੰਨਿ ਧੰਨਿ' ਸਭਿਹੂੰਨਿ ਉਚਾਰੀ॥ਮਹਾਂ ਬਲੀ ਸਤਿਗੁਰ ਉਪਕਾਰੀ

[1]ਘੋੜੇ। [2]ਅਰਪੀਆਂ ਹੋਈਆਂ। [3](ਜੋ)ਪਾਪੀ। *ਭਾਵ ਸਿਖਾਂ ਨੂੰ ਦਾਨ ਦੇਣ ਦੀ ਰੀਤੀ ਪ੍ਰਗਟ ਕੀਤੀ।

ਅਧਿਕ ਚਮੂੰ ਕੀਨੀ ਨਿਜ ਸੰਗ। ਬਖਸ਼ੇ ਆਯੁਧ ਬ੍ਰਿੰਦ ਤੁਰੰਗ ॥ ੪੬ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੌ 'ਸ਼ਤਿਗੁਰੂ ਬਿਲਾਸ' ਪ੍ਰਸੰਗ ਬਰਨਨੰ ਨਾਮ ਚਤੁਰ ਚੱਤ੍ਵਾ ਰਿੰਸਤੀ ਅੰਸੂ ॥ ੪੪ ॥

੪੫. [ਉਤਸਾਹ, ਬਖਸ਼ਿਸ਼ ਆਦਿਕ ਬਿਲਾਸ]।

ਦੋਹਰਾ ॥ ਗੁਰੂ ਗਰੀਬ ਨਿਵਾਜ ਤਬਿ ਨਾਮ ਅਪਨ ਬਿਦਤਾਇ। ਰਾਖੇ ਸੰਗ ਗਰੀਬ ਜਨ ਬਖਸ਼ਿਸ਼ ਦੇ ਬਡਿਆਇ ॥੧॥ ਚੌਪਈ ॥ ਬਿੰਦ੍ਰਾ ਸ਼ਸਤ੍ਰਨਿ ਕੀ ਬਹੁ ਪਾਈ। ਤੁਪਕ ਚਲਾਇ ਤੁਰੰਗ ਧਵਾਈ। ਤੋਮਰ ਹਨਹਿੰ ਖਤੰਗ[1] ਪ੍ਰਹਾਰਹਿੰ। ਹਿਤ ਅਖੇਰ ਬਨ ਜੀਵ ਸੰਘਾਰਹਿੰ ॥੨॥ ਧੌਂਸਾ ਧੁੰਕਾਰਤਿ ਪੁਨ ਆਵੈਂ।ਆਵਤਿ ਕੌ ਨਰ ਦੇਖਨਿ ਧਾਵੈਂ[2]।ਸੁਨਹਿੰ ਸੁਜਸੁ ਰਹਿਬੇ ਹਿਤ ਸੂਰ। ਦੂਰਿ ਦੂਰਿ ਤੇ ਆਇੰ ਹਦੂਰ॥੩॥ ਕਬਹੁੰ ਪੰਚ ਕਬਿ ਦਸ ਕੋ ਰਾਖੈਂ।ਪਰਹਿੰ ਸ਼ਰਨਿ ਜੋ ਬਿਤਿ ਅਭਿਲਾਖੈਂ[3]। ਦਯਾ ਕਰਹਿੰ ਬਖਸ਼ਹਿੰ ਸੁਖ ਸਾਰੋ।ਬਸਤ੍ ਸ਼ਸਤ੍ ਅਸੁ[4] ਰੁਚਰਿ ਅਹਾਰੋ ॥ ੪ ॥ ਗੁਰੁ ਉਪਕਾਰ ਜਾਨਿ ਕਰਿ ਬੀਰ। ਮਨ ਤੇ ਅਰਪੜੋ ਸਰਬ ਸਰੀਰ। ਜਹਿੰ ਗੁਰ ਕੋ ਕਾਰਜ ਬਨਿ ਜਾਇ। ਮਾਰਨਿ ਮਰਨਿ ਬਿਖੈ ਮੁਦਪਾਇੰ॥੫॥ਕਹੈਂ ਪਰਸਪਰ ਜੋਧਾ ਐਸੇ। 'ਹਮਹਿੰ ਮਿਲੇ ਪਤਿ ਰਘੁਬਰ ਜੈਸੇ*। ਸਰਬ ਮ੍ਰਿਗਨਿ ਤੇ ਜੋਨੀ ਹੀਨ"।ਕੋ ਕਾਰਜ ਕਬਿ ਬਨਹਿ ਕਿਸੀ ਨ ॥੬॥ ਅਸ ਬਾਨਰ ਬਨ ਮਹਿੰ ਗਨ ਹੇਰੇ†। ਤਿਨ ਪਰ ਕਰੁਨਾ ਧਾਰਿ ਘਨੇਰੇ। ਮਹਾਂਬਲੀ ਰਾਵਨ ਦਸ ਸੀਸ। ਪ੍ਰਾਕ੍ਰਮ[6]ਗਰਬ ਹਰਜੋ ਮਿਲਿ ਕੀਸ[7] ॥ ੭ ॥ ਤਿਨ ਸਮ ਸਭਿ ਬਾਤਨਿ ਤੇ ਹੀਨ। ਕ੍ਰਿਪਾ ਦ੍ਰਿਸ਼ਟਿ ਹਮ ਪਰ ਗੁਰੁ ਕੀਨਿ। ਜੋ ਕਹਿਵਾਇ ਜਹਾਨ ਪਨਾਹ[8]। ਤਿਨ ਕੇ ਸੰਗ ਜੰਗ ਕੀ ਚਾਹ ॥੮॥ ਹੀਨ ਜੂਨ ਬਾਨਰਨਿ[9] ਸਮਾਨ। ਜੇ ਨ ਕਰਹੁਗੇ ਰਣ ਘਮਸਾਨ। ਤੌ ਕੀਸਨਿ ਤੇ[9] ਹੀਨ ਅਹੈਕੋ। ਜਿਸ ਕੀ ਸਮਤਾ ਹਮਹਿ ਕਹੈ ਕੋ ॥੯॥ ਰਣ ਮਹਿੰ ਨ੍ਰਿਭੈ ਸ਼ੱਤ੍ਰੂ ਗਨ ਆਇਹਤਹੁ ਸ਼ਸਤ੍ਰ,ਗੁਰੁ ਸੰਗ ਸਹਾਇ'। ਇਮ ਆਪਸਿ ਮਹਿੰ ਕਹਿ ਪ੍ਰਣ ਕਰੈਂ। ਅਧਿਕ ਬੀਰਤਾ ਕੋ ਉਰ ਧਰੈਂ ॥ ੧੦ ॥ ਵਹਿਰ ਅਰੁਢਹਿੰ ਗੁਰੁ ਸੁਨਾਵੈਂ[10]। 'ਤੁਮਰੇ ਹੁਕਮ[11] ਓਜ

---

[1]ਤੀਰ [ਫਾ:, ਖਦੰਗ]। [2]ਦੌੜਦੇ ਹਨ। [3]ਰੋਜ਼ੀ ਦੀ ਚਾਹ ਕਰਕੇ। [4]ਘੋੜਾ। [5]ਸਾਰੇ ਬਨ ਪਸ਼ੂਆਂ [ਸ਼ਿ:, ਮ੍ਰਿਗ=ਬਨ ਪਸ਼ੂ] ਤੋਂ ਤੁੱਛ ਜੋਨੀ ਵਾਲੇ (ਬਾਂਦਰ)। [6]ਬਲ। [7]ਬਾਂਦਰਾਂ ਨਾਲ ਮਿਲਕੇ। [8]ਜੋ 'ਜਹਾਂ ਪਨਾਹ' ਪਾਤਸ਼ਾਹ ਕਹਾਉਂਦਾ ਹੈ। [9]ਬਾਂਦਰਾਂ ਤੋਂ। [10]ਗੁਰੂ ਜੀ ਨੂੰ ਸੁਣਾਉਂਦੇ ਹਨ। [11](ਹੇ ਗੁਰੂ ਜੀ !) ਆਪ ਦੇ ਹੁਕਮ ਨਾਲ (ਅਸੀਂ)।

*ਭਾਵ (ਜਿਸ ਰਾਮਚੰਦ੍ਰ ਨੇ) ਸਭ ਪਸ਼ੂਆਂ ਤੋਂ ਨੀਵੇਂ, ਜਿਸ ਤੋਂ ਕਿਸੇ ਦਾ ਕਦੇ ਕੰਮ ਨਹੀਂ ਸੰਵਰਿਆ ਐਸੇ ਬਾਂਦਰਾਂ ਨੂੰ ਬਨ ਵਿਚ ਵੇਖਕੇ ਉਹਨਾਂ ਤੇ ਕ੍ਰਿਪਾ ਧਾਰ ਕੇ ਰਾਵਣ ਮਹਾਂ ਬਲੀ ਦਾ ਬਲ ਤੇ ਹੰਕਾਰ ਦੂਰ ਕੀਤਾ।

†ਪਾ:–ਅਸ ਬਨ ਮਹਿੰ ਹਰਿ ਕਪਿ ਗਨ ਹੇਰੇ।

ਦਿਖਰਾਵੈਂ। ਅਰਪਨੋ ਰਾਵਰ ਕੇ ਪਗ ਸੀਸ। ਤੁਮਹਿ ਪ੍ਰਵਾਹ ਨ ਹੈ ਜਗਦੀਸ਼ ! ॥ ੧੧ ॥ ਦੁਹਿ ਲੋਕਨਿ ਕੀ ਚਹਿ ਕੱਲਯਾਨ। ਪਰੇ ਸ਼ਰਨਿ ਰਾਵਰ ਕੀ ਆਨਿ'। ਇਸ ਬਿਧਿ ਬਹੁਤ ਥੀਰ ਰਸ ਵਧੇ। ਆਯੁਧ ਬਿੱਦਯਾ ਕੋ ਨਿਤ ਸਧੇ[1] ॥੧੨॥ ਜੋਧਾ ਬ੍ਰਿੰਦ ਬਿਲੰਦ ਅਨੰਦਤਿ। ਗੁਰ ਸੁਖਕੰਦ ਬੰਦਿ ਕਰ ਬੰਦਤਿ। ਸਰਬ ਦਰਬ ਲੈ ਸਦਨ ਪੁਚਾਵੈਂ। ਭੋਜਨ ਦੇਗ ਬਿਖੇ ਨਿਤ ਖਾਵੈਂ ॥੧੩॥ ਸ਼ਸਤ੍ਰ ਬਸਤ੍ਰ ਬਖਸ਼ਹਿੰ[2] ਭਟ ਗਨ ਕੋ। ਜੋ ਅਭਿਲਾਖਤਿ ਮਨ ਮਹਿੰ ਰਨ ਕੋ। ਇਮ ਨਿਤਪ੍ਰਤਿ ਅਤਿ ਚਿਤ ਉਤਸਾਹਤਿ। ਚਮੂੰ ਸਹਤ ਗੁਰ ਕਾਨਨ ਗਾਹਤਿ[3] ॥੧੪॥ ਛੋਰਹਿੰ ਬਾਜ ਬਿਹੰਗ* ਪਕਰਾਵੈਂ। ਸ੍ਵਾਨਨਿ ਤੇ ਮ੍ਰਿਗ ਸਸਾ ਗਹਾਵੈਂ। ਗਨ ਜੋਧਾ ਆਯੁਧ ਤੇ ਮਾਰਹਿੰ।ਕਰਹਿੰ ਅਖੇਰ ਜੀਵ ਸੰਘਾਰਹਿੰ॥੧੫॥ਜਿਮ ਰਘੁਬਰੁ ਗਨ ਸੈਨ ਸਕੇਲੈ। ਸਰਜੂ[4] ਤੀਰ ਅਖੇਰ ਸੁ ਖੇਲੈ। ਗਨ ਜਾਦਵ ਕੋ ਸੰਗ ਚਢਾਇ। ਜਥਾ ਕ੍ਰਿਸ਼ਨ ਕਾਨਨ ਢਿਗ ਆਇ ॥੧੬॥ਅਪਰ ਮਹਾਂ ਧਰਮਾਤਮ ਰਾਜੇ। ਬਿਚਰੇ ਬਨ ਅਖੇਰ ਬ੍ਰਿਤ ਕਾਜੇ†। ਤਿਮ ਸ਼੍ਰੀ ਸਤਿਗੁਰੁ ਹਰਿਗੋਵਿੰਦ। ਕਰਹਿੰ ਸ਼ਿਕਾਰ ਬਿਹਾਰ ਬਿਲੰਦ॥੧੭॥ਚਮੂੰ ਚਢਹਿ,ਨਭ ਮਹਿੰ ਰਜ ਛਾਵੈ।ਛੁਟੈਂ ਤੁਫੈਗਨਿ ਸ਼ਬਦ ਉਠਾਵੈਂ।ਮਹਾਂ ਕੁਦਾਇ ਪਲਾਇ ਤੁਰੰਗ। ਅਸ ਸ਼ੋਭਤਿ ਜਨੁ ਜਾਹਿੰ ਕੁਰੰਗ[5]॥੧੮॥ਦਿਨਪ੍ਰਤਿ ਸਤਿਗੁਰ ਚਾਰੁ ਸ਼ਰੀਰ।ਬਲ ਜੁਤਿ ਬੰਧਹਿ ਰਿਦੇ ਬਹੁ ਧੀਰ। ਚਰਨ ਬਿਲੰਦ ਮ੍ਰਿਦੁਲ ਅਰਬਿੰਦ। ਨਖ ਸੁੰਦਰ ਜੁਤਿ ਅੰਗੁਰੀ ਬ੍ਰਿੰਦ ॥੧੯॥ ਏਡ਼ੀ[6] ਜੁਕਤ ਅਰੁਣ ਹੈ ਬਰਣ। ਗੁਲਫ ਉਤੰਗ ਸ਼ੁਭੋਪਰਿ ਚਰਣ[7]।ਜਾਨੂੰ[8]ਜੰਘ ਮਹਾਂ ਦਿਢ ਹੋਏ। ਮਨਹੁ ਓਜ ਕੇ ਥੰਭ ਖਰੋਏ ॥੨੦॥ ਆਯੁਤ ਛਾਤੀ ਅਤਿਸ਼ੈ ਗਾਢੇ। ਬੱਜ੍ਰ ਕਪਾਟਕਠਨਿ ਰਿਪੁ ਠਾਂਢੇ[9]। ਉਦਰ ਸਤ੍ਰਿਵਲੀ ਸੁੰਦਰ ਸੋਹਤਿ।ਨਾਭਿ ਗੀਭੀਰ ਦਿਖਤਿ ਚਿਤ ਮੋਹਤਿ॥੨੧॥ਬਾਹੁ ਅਜਾਨ[10]ਸੁ ਅਸ ਅਨੁਮਾਨੋ‡।ਸ਼ੁਭਤਿ ਕਰੀਕਰ[11]ਬਲੀ ਮਹਾਨੋ।ਦਿਪਤਿ ਪ੍ਰਚੰਡ ਬਡੇ ਭੁਜਦੰਡ। ਮਨਹੁ ਬੱਜ੍ਰ ਕੇ ਇਹ ਜੁਗ ਖੰਡ[12] ॥ ੨੨ ॥ ਤੁੰਗ

---

[1]ਸ਼ਸਤ੍ਰ ਵਿਦਯਾ ਦੀ ਸਾਧਨਾਂ ਕਰਦੇ ਹਨ। [2](ਗੁਰੂ ਜੀ) ਬਖਸ਼ਦੇ ਹਨ। [3]ਬਨ ਨੂੰ ਗਾਹੁੰਦੇ ਹਨ। [4]ਨਦੀ ਦਾ ਨਾਮ [ਸ਼ਿ:, ਸਰਯੂ]। [5]ਮਾਨੋਂ ਹਰਨ ਜਾਂਦੇ ਹਨ। [6]ਅੱਡੀ। [7]ਉੱਚੇ ਗਿੱਟੇ ਚਰਣਾਂ ਉਪਰ ਸ਼ੋਭਦੇ ਹਨ। [8]ਗੋਡੇ। [9]ਖੜੇ ਸ਼ਤ੍ਰੂ ਦੇ (ਅੱਗੇ) ਬੱਜ੍ਰਵਤ ਕਠਨ ਤਖਤੇ ਹਨ ਅਥਵਾ ਖੜੇ ਤਖਤੇ ਹਨ। [10]ਆਜਾਨੁ ਬਾਹੁ=ਬਾਹਾਂ ਗੋਡਿਆਂ ਤਕ ਲੰਮੀਆਂ। ਅਵਤਾਰ ਦੀ ਇਕ ਨਿਸ਼ਾਨੀ ਮੰਨੀ ਗਈ ਹੈ। [11]ਹਥੀ ਦੀ ਸ਼ੁੰਡ। [12]ਦੇ ਟੁਕੜੇ। *ਪਾ:–ਬਿਹਰ। †ਹਿੰਦੂ ਮਤ ਅਨੁਸਾਰ ਸ਼ਿਕਾਰ ਨੂੰ ਵਿਹਤ ਸਿੱਧ ਕਰ ਰਹੇ ਹਨ। ‡ਪਾ:–ਸੁ ਅਰਲਾ ਮਾਨੋ।

ਸਿਕੰਧਨਿ ਤੇ ਬਹੁ ਛੈਲ[1]।ਜਿਮ ਕ੍ਰਿਖਿਚਰ ਸੁੰਨੋ ਥਡਿ ਥੈਲ[2]।ਗ੍ਰੀਵਾ ਸਵਾ ਗਿਲਸ਼ਤਿ[3]ਉਚੇਰੀ। ਮੁਕਤਾ ਹੀਰਨਿ ਦਿਪਤਿ ਘਨੇਰੀ॥੨੩॥ਚਿਬੁਕ ਚਾਰੁ ਚੌਰੀ ਕੁਛ ਗੋਲ। ਸੁੰਦਰ ਦਮਕਤਿ ਜੁਗਲ ਕਪੋਲ। ਅਧਰ ਮ੍ਰਿਦੁਲ ਅਰੁ ਲਾਲਬਿਸਾਲਾ। ਹੀਰਨਿ ਪੰਕਤਿ ਦੰਤ ਉਜਾਲ॥੨੪॥ ਮੁਸਕਾਵਤਿ ਐਸੇ ਦਮਕਾਵਤਿ। ਸੰਪੁਟ ਬਿੰਦ੍ਰਮ ਕਲੀ ਲਖਾਵਤਿ[4]। ਮੁਖ ਮੰਡਲ ਆਯੁਤ ਦਿਪਤਾਵੈ। ਕਮਲ ਪ੍ਰਫੁੱਲਨਤਿ ਮਹਤ ਲਖਾਵੈ॥੨੫॥ ਸਾਰਦ ਚੰਦ[5] ਮਨੋ ਸੁਖਕੰਦ। ਬਚਨ ਸੁਧਾ ਸ਼ੁਵਤੇ ਗਨ ਬੁੰਦ[6]। ਦੀਰਘ ਦਰਸ਼ਨ ਦੇਖਤਿ ਭਾਵੈ। ਕੀਰ ਨਾਸਕਾ[7] ਤੁੰਗ ਸੁਹਾਵੈਂ ॥ ੨੬ ॥ ਕੁੰਡਲ ਕਰਨ[8] ਜਰਾਊ ਬਨੈ।ਡੋਲਤਿ ਰੁਚਿਰ, ਲਾਗਿ ਧਨ ਘਨੈ*।ਕਮਲ ਪਾਂਖੁਰੀ ਚਾਰੁ ਸਰੀਖੀ। ਆਂਖਿ ਬਡੀ ਜੁਗ ਤੀਖੀ ਤੀਖੀ॥੨੭॥ਬਰਨੀ ਕੁਟਿਲ, ਕੋਰ ਸਮ ਬਾਨ[9]। ਤਿਰਛੀ ਚਿਤਵਨ[10]ਕ੍ਰਿਪਾ ਨਿਧਾਨ॥ ਦੁੰਦਭਿ ਸੁਰ ਸੋਂ ਸ਼ਬਦ ਗੰਭੀਰ[11] । ਉਪਦੇਸ਼ਤਿ ਸਿੱਖਨਿ ਬਰ ਬੀਰ॥੨੮॥ ਭ੍ਰਿਕੁਟੀ[12] ਕੁਟਿਲ ਕਮਾਨ ਸਮਾਨਾ। ਭਰਨੋ ਭਾਗ ਤੇ ਭਾਲ ਮਹਾਨਾ। ਮੋਚਿਕ ਚਿੱਕ੍ਵਨਿ[13]†ਕੇਸ ਵਿਸ਼ੇਸ਼‡। ਸਿਰ ਉਸ਼ਨੀਕ ਸੁਹਾਇ ਅਸ਼ੇਸ਼ ॥ ੨੯ ॥ ਕਲਗੀ ਜਿਗਾ ਜ਼ੇਬ ਜਿਨ ਜਾਹਰ। ਜਬਰ ਜੋਤਿ ਜਗਮਗਤਿ ਜਵਾਹਰ। ਸਰਬ ਬਿਭੂਖਨ ਭੂਖਤਿ ਭਾਰੇ। ਬਰਣ ਬਰਣ ਬਰ ਬਸਤ੍ਰ ਸੁ ਧਾਰੇ॥੩੦॥ਧਨੁ ਬਿੰਦ੍ਰਾ[14] ਅੱਭਯਾਸ ਕਮਾਵੈਂ। ਕਹਿ ਕਹਿ ਖਪਰੇ ਤੀਰ ਘਰਾਵੈਂ[15]। ਧਰਿ ਧਰਿ ਮਾਰਹਿੰ ਦੂਰਿ ਨਿਸ਼ਾਨਾ। ਬਡੇ ਬੇਗ ਤੇ ਛੁਟਹਿੰ ਬਾਨ॥੩੧॥ਚਾਂਪ[16]ਕਠੋਰ ਕਹਤਿ ਬਨਿ-

---

[1],[2]ਸੁੰਞੀ (=ਰਾਖੀ ਹੀਨ) ਖੇਤੀ ਨੂੰ ਚਰਨ ਵਾਲੇ ਬੋਲ ਦੇ ਮੋਢਿਆਂ ਨਾਲੋਂ (ਮੋਢੇ) ਉੱਚੇ ਤੇ ਸੁਹਣੇ ਹਨ। [3]ਸਵਾ ਗਿੱਠ। [4]ਗੁਲੀਆਂ ਦੇ ਡੱਬੇ ਵਿਚ (ਚੰਬੇ ਦੀਆਂ) ਕਲੀਆਂ (ਜਿਵੇਂ) ਦਿੱਸਦੀਆਂ ਹੈਨ। [5]ਸਰਦ ਰੁਤ ਦਾ ਚੰਦ੍ਰਮਾਂ। [6]ਅੰਮ੍ਰਿਤ ਦੀਆਂ ਸਮੂਹ ਬੂੰਦਾਂ ਸ਼ੁਵਦੀਆਂ ਹਨ। [7]ਤੋਤੇ ਵਤ ਨਾਸਾਂ। [8]ਕੰਨਾਂ ਵਿਚ। [9]ਝੁੰਮਣੀਆਂ ਟੇਢੀਆਂ ਤੇ ਅੱਖਾਂ ਦੇ ਕੋਏ ਤੀਰ ਵਤ (ਤਿੱਖੇ)। [10]ਨਿਗਾਹ। [11]ਢੋਂਸੇ ਤੋਂ ਵੀ ਆਵਾਜ਼ ਗੰਭੀਰ ਹੈ। [12]ਭਰਵੱਟੇ। [13]ਕਾਲੇ ਤੇ ਚੀਕਣੇ। [14]ਧਨੁਖ ਵਿਦ੍ਯਾ। [15]ਘੜਾਂਵਦੇ ਹਨ।[16]ਧਨੁਖ। *ਕਵਿ ਜੀ ਸਰੀਰ ਦੀ ਸੁੰਦਰਤਾ ਤੇ ਬਲ ਵਧਦਾ ਦੱਸਕੇ ਸਰੀਰ ਦੇ ਅੰਗਾਂ ਦੀ ਮਹਿਮਾ ਵਿਚ ਗਏ ਹਨ। ਕੰਨਾਂ ਵਿਚ ਕੁੰਡਲਾਂ ਦਾ ਹਿਲਕੇ ਦਿਲ ਹਿਲਾਉਣ ਵਾਲਾ ਵਲਵਲਾ ਪੈਦਾ ਕਰਦਾ ਹੈ। ਇਸ ਨੂੰ ਆਪ ਨੇ ਸੁੰਦਰਤਾ ਤੇ ਪ੍ਰੇਮ ਦੇ ਨੁਕਤੇ ਤੋਂ ਲਿਖਿਆ ਹੈ, ਵਾਸਤਵ ਵਿਚ ਸ਼ਤਿਗੁਰੂ ਜੀ ਕੁੰਡਲ ਪਹਿਨਣ ਵਾਲੇ ਨਹੀਂ ਸਨ।

†ਪਾ:--ਚਿੱਕ੍ਵਨ। ‡ਦਸਮ ਗੁਰੂ ਜੀ ਤੋਂ ਪਹਿਲੇ ਸ਼ਤਿਗੁਰਾਂ ਦਾ ਕੇਸ਼ਾ ਧਾਰੀ ਹੋਣ ਦਾ ਸਬੂਤ ਹੈ।

ਵਾਵਹਿੰ। ਬਡ ਬਲ ਕਰਿ ਜੋ ਔਂਚਸੋ ਜਾਵਹਿ। ਸੰਮਤ ਏਕ ਬਿਤਹਿ ਪੁਨ ਕਹੈਂ। ਧਨੁ[1] ਦੁਗਨੋ ਦਿਢ ਕਰ ਮਹਿੰ ਗਹੈਂ ॥੩੨॥ ਜੰਗੀ ਤੀਰ ਫੁਲਾਦੀ ਖਪਰੇ।ਕਹਿ ਕਹਿ ਬ੍ਰਿੰਦ ਕਰਾਵਹਿੰ ਅਪਰੇ।ਹੇਰਿ ਹੇਰਿ ਤੀਖਨ ਬਡ ਤੀਰ। ਸ਼੍ਰੀ ਸਤਿਗੁਰੁ ਹਰਿ ਗੋਵਿੰਦ ਧੀਰ[2] ॥ ੩੩ ॥–ਤੁਰਕ ਸ਼ੱਤ੍ਰੂ ਗਨ ਅੰਗ ਮਝ੍ਹਾਰਾ। ਮਮ ਕਰ ਤੇ ਪ੍ਰਵਿਸ਼ਹਿੰ ਕਿਸ ਬਾਰਾ। ਕਬਹੁੰ ਜੰਗ ਮਹਿੰ ਹੋਇ ਨਿਸੰਗ। ਕਰੌਂ ਪ੍ਰਹਾਰਨਿ ਖਰਨਿ* ਖਤੰਗ[3]–॥ ੩੪ ॥ ਕਬਿ ਤੁਫੰਗ ਕੋ ਗਹੋ ਚਲਾਵੈਂ। ਮਾਰਿ ਲੱਛ ਕੋ[4] ਤੁਰੈ ਗਿਰਾਵੈਂ। ਮੁੰਗਰੀ ਗਹਿ ਭਾਰੀ ਕੋ ਫੇਰਹਿੰ। ਅਨਿਕ ਵਾਰਿ ਬਾਹਨਿ ਤੇ ਪੇਰਹਿੰ†॥੩੫॥ਸਰਬ ਨਰਨਿ ਤੇ ਛੀਲ ਬਡੇਰੋ। ਨਹਿੰ ਸਮ ਅਪਰ ਕਹੂੰ ਕਿਤ ਹੇਰੋਂ†। ਭੁਜਾ ਜੰਘ ਆਦਿਕ ਅੰਗ ਸਾਰੇ। ਕਰਹਿੰ ਸਰਾਹਨਿ ਮਿਲਹਿੰ ਨਿਹਾਰੇ ॥੩੬॥ ਦੂਰਿ ਦੂਰਿ ਕੇ ਮਾਨਵ ਆਵੈਂ। ਕਰਿ ਦਰਸ਼ਨ ਮਨ ਬਾਂਛਤਿ ਪਾਵੈਂ।ਪਿਖਿ ਸਰੂਪ ਕੋ ਮਨ ਬਿਰਮਾਵੈਂ।ਮਿਲਿ ਆਪਿਸ ਮਹਿੰ ਕਹੈਂ ਸੁਨਾਵੈਂ॥੩੭॥ [5]ਅਵਨੀ ਪਰ ਸ਼ਰੀਰ ਨਰ ਕੋਈ।ਅਬਿ ਤੇ ਨਹਿੰ ਨ, ਭਵਿਖਨ ਨ ਹੋਈ।ਆਯੁਧ ਧਰਨਿ ਉਚਿਤ ਬਲ ਭਾਰੇ। ਰਣ ਮਹਿੰ ਰਿਸਹਿੰ ਜਿ ਸ਼ਸਤ੍ਰ ਪ੍ਰਹਾਰੇ ॥੩੮॥ ਕੋ ਅਸ ਸ਼ੱਤ੍ਰੂ ਕਰਹਿ ਨ ਤ੍ਰਾਸਾ। ਹਨੇ ਮੁਸ਼ਟ ਤੇ ਕਰਹਿੰ ਬਿਨਾਸ਼ਾ। ਸੁਨੀ ਕਥਾ[6] ਦ੍ਵਾਪੁਰੈ ਮਹਿੰ ਭਏ।ਪਾਂਡਵ ਪੰਚ ਮਹਾਂ ਬਲਿ ਥਏ॥੩੯॥ਹੁਤੇ ਸਮੇਤ ਸਿ ਨਰ ਜੁ ਪ੍ਰਮਾਨੈ[7]। ਤਿਨ ਤੇ ਸਵਾ ਗਿਲਸ਼ਤਿ[8] ਮਹਾਨੇ। ਪੰਚਹੁ ਭ੍ਰਾਤਾ ਛੀਲ ਬਡੇਰੇ। ਜਿਨ ਕੋ ਬਲ ਕਹੀਅਤਿ ਬਹੁਤੇਰੇ॥੪੦॥[9]ਤਿਮ ਇਸ ਸਮੇਂ ਜੁ ਨਰਨਿ ਪ੍ਰਮਾਨ। ਸ਼੍ਰੀ ਹਰਿ ਗੋਵਿੰਦ ਤਿਤੇ ਮਹਾਂਨ[9]। ਐਹੋ ਛੀਲ ਸੁਸ਼ੀਲ ਬਿਸਾਲਾ। ਨਹਿੰ ਪੱਯਤ ਜਗ ਮੇਂ ਇਸ ਕਾਲਾ॥੪੧॥ਅਜਹੁ ਸਰੀਰ ਵਧਹਿ ਬਹੁ ਬਰਖਨਿ[10]। ਤਰੁਨਿ ਅਵਸਥਾ ਲਗਿ ਹੁਇ ਪਰਖਨਿ[7]। ਦਰਸ਼ਨ ਕਰਹਿੰ ਜਾਂਹਿ ਜਿਸ ਦੇਸ਼ਾ।ਕਹੈਂ ਸੁਜਸੁ ਅਰੁ ਛੀਲ ਵਿਸ਼ੇਸ਼ਾ॥੪੨॥ਆਯੁਧ ਬਿੱਦ੍ਯਾ ਕੋ ਅੱਭ੍ਯਾਸ। ਪਰਚਹਿੰ ਸਤਿਗੁਰੁ ਕਰਹਿੰ ਬਿਲਾਸ। ਤਿਮ ਹੀ ਸੁਭਟ ਸੈਂਗ ਗਨ ਕਰੈਂ। ਧਨੁਖ ਤੁਫੰਗਨਿ ਕੋ ਕਰ ਧਰੈਂ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ 'ਸ਼੍ਰੀ ਗੁਰ ਬਿਲਾਸ' ਪ੍ਰਸੰਗ ਵਰਨਨੇ ਪੰਚ ਚੌਤਵਾ ਰਿੰਸਤੀ ਅੰਸੂ ॥ ੪੫ ॥

---

[1]ਧਨੁਖ। [2]ਧੀਰਜਵਾਨ ਜੀ (ਚਿਤਵਦੇ ਹਨ ਕਿ)। [3]ਤਿੱਖੇ ਤੀਰ। [4]ਨਿਸ਼ਾਨੇ ਨੂੰ। [5]ਬਾਹਾਂ ਨਾਲ ਫੇਰਦੇ ਹਨ। [6]ਸੁਣੀ ਹੈ ਕਥਾ ਕਿ। [7](ਓਦੋਂ ਦੇ)ਆਦਮੀ ਜਿਸ ਅੰਦਾਜ਼ੇ ਦੇ ਸਮੇਤ ਹੁੰਦੇ ਸਨ। [8]ਸਵਾ ਗਿੱਠਾ [9]ਇਸਵੇਲੇ(ਕੁਮਾਰਅਵਸਥਾ ਵਿਚਹੀ ਆਮ)ਨਰਾਂਦੇ ਕੱਦ ਤੋਂ ਆਪਦਾ ਸਰੀਰ ਉਤਨਾਭਾਵ ਸਵਾ ਗਿੱਠ ਵਡਾਹੈ। [10]ਤੇ ਅਜੇ ਅਗਾਂਹ ਦੇ ਸਾਲਾਂ ਵਿਚ ਬੜਾ ਸਰੀਰ ਵੱਧਣਾ ਹੈ।*ਪਾ:–ਸਬਲ। †ਉਸ ਸਮੇਂ ਦੇ ਯਵਨੀ ਲੇਖਕਾਂ ਨੇ ਬੀ ਗੁਰੂ ਜੀ ਦਾ ਕੱਦ ਬਹੁਤ ਲੰਮਾਂ ਤੇ ਗ੍ਰਾਂਡੀਲ ਲਿਖਿਆ ਹੈ।

੪੬. [ਚੰਦੂ ਨੇ ਡਰ ਕੇ ਫੇਰ ਸਗਾਈ ਹਿਤ ਦੂਤ ਭੇਜੇ]।

ਦੋਹਰਾ ॥ ਸ਼੍ਰੀ ਗੁਰ ਹਰਿ ਗੋਵਿੰਦ ਜੀ ਇਸ ਬਿਧਿ ਸਮੋ ਬਿਤਾਇ।ਭਰਸੋ ਮਹਾਂ ਥਲ ਦੇਹਿ ਮਹਿੰ ਦੀਰਘ ਡੀਲ ਸੁਹਾਇ॥੧॥ਚੌਪਈ॥ ਉਤ ਚੰਦੂ ਕੀ ਸੁਨੋ ਕਹਾਨੀ। ਮਹਾਂ ਪਾਤਕੀ ਮਤਿ ਉਰਿ ਹਾਨੀ। ਸ਼੍ਰੀ ਅਰਜਨ ਘਰ ਤਜਸੋ ਸਰੀਰ। ਦੇ ਕਰਿ ਦੋਸ਼ ਮੂਢ ਸਿਰ,ਧੀਰ[1]॥੨॥ਉਰ ਮਹਿੰ ਡਰਪਤਿ ਦੁਸ਼ਟ ਮਹਾਂਨ।–ਇਮ ਨਹਿੰ ਬਿਦਤਹਿ ਬੀਚ ਜਹਾਨ। 'ਸ਼੍ਰੀ ਸਤਿਗੁਰੁ ਚੰਦੂ ਨੈ ਮਾਰੇ'।ਛਪੀ ਰਹੈ, ਨਹਿੰ ਹੋਇ ਉਘਾਰੇ–॥੩॥ ਨੁਖਾ ਜਾਰਿ[2] ਤਤਛਿਨ ਮਗ ਪਰਸੋ। ਦਿਲੀ ਸ਼ਾਹੁ ਨਿਕਟ ਚਿਤ ਧਰਸੋ।–ਕੋ ਨਹਿੰ ਕਹਹਿ ਹਟਕ ਸਭਿ ਰਾਖੈਂ।ਕਿਸ ਧਨ ਦੈ ਕਿਸ ਬਿਨਤੀ ਭਾਖੈਂ ॥੪॥ ਚਹਤਿ ਜੁ ਹਤਸੋ[3]ਥਿਦਤਿ ਨਹਿੰ ਹੋਇ। ਭਯੋ ਜਤਨ ਕੇ ਤਤਪਰ ਸੋਇ–। ਅਨਿਕ ਭਾਂਤਿ ਚਿਤ ਵਤਿ ਮਗ ਜਾਤੇ।–ਸੁਨਤਿ ਸ਼ਾਹੁ ਚਿਤ ਹ੍ਵੈ ਨ ਰਿਸਾਤੇ[4]–॥੫॥ਪਹੁੰਚਸੋ ਪੁਰੀ ਸਦਨ ਤਥਿਗਯੋ। ਕਲਹਸੁਤ[5]ਦੇਖਤਿ ਦੁਖ ਭਯੋ। ਜਿਸ ਹਿਤ ਪਾਪ ਕੀਨਿ ਬਹੁ-ਤੋਰਾ।ਤਊ ਨ ਤਿਸ ਕੋ ਸੁਖ ਕਿਮ ਹੋਰਾ॥੬॥ਜਹਾਂਗੀਰ ਕੇ ਤੀਰਜਿ ਜਾਇਂ[6]। ਸਭਿ ਸੋਂ ਮਿਲਸੋ ਪ੍ਰੇਮ ਉਪਜਾਇ। ਬਹੁ ਮੋਲਾ ਕਿਸ ਹੂੰ ਪਟ ਦੇਤਿ। ਕਾਹੁੰ ਕੁਸ਼ਾਮਤਿ ਕਰਿ ਖੁਸ਼ਿ[7] ਲੇਤਿ ॥੭॥ ਕਿਸ ਹੂੰ ਦਰਬ ਦੀਨਿ ਹਰਿਖਾਵੈ।ਫੇਰ ਘੋਰ ਤੇ ਬਾਤ ਜਨਾਵੈ। 'ਮਰਸੋ ਗੁਰੂ ਅਰਜਨ ਲਵਪੁਰਿ ਮੈਂ। ਨਿਸ ਹੈਜ਼ਾ ਹੁਇ ਗਯੋ ਉਦਰ ਮੈਂ॥੮॥ ਸ਼ਾਹੁ ਸਮੀਪ ਨ ਕਹਹੁ ਪ੍ਰਸੰਗ।ਜੋ ਚਲ ਪਰਹਿ ਕਹਹੁ ਇਸ ਢੰਗ। ਕੌ ਕੋ ਨਾਮ ਲੇਤਿ ਹੈ ਮੇਰੋ। ਤੁਮ ਢਿਗ ਕਹੈ ਝਿਰਕ ਦਿਹੁ ਫੇਰੋ॥੯॥ਹੋਇਨ ਅਸ ਸੁਨਿਕੈ ਪਤਿਸ਼ਾਹੂ।ਮੁਝ ਪਰ ਕੋਪ ਕਰਹਿਉਰ ਮਾਹੂ'।ਨਰ ਸਭਿ ਸਭਾ ਕੇਰ ਅਪਨਾਏ।ਤੂਸਤਿ ਜਤਨ ਚਿਤਵਤਿ ਸਮੁਦਾਏ॥੧੦॥ ਮਿਲਸੋ ਸ਼ਾਹੁ ਕੋ ਪਾਸ ਪਹੁਚਾ।ਸੁਜਸੁ ਉਚਾਰਤਿ ਭਾ ਤਿਹਮੁਚਾ[8]। ਨਹਿੰ ਸਤਿਗੁਰੁ ਕੀ ਕਿਨਹੂੰ ਸੁਨਾਈ। ਅਪਰ ਪ੍ਰਸੰਗਨਿ ਬਾਤ ਚਲਾਈ ॥੧੧॥ਇਮ ਨਿਤਪ੍ਰਤਿ ਰਹਿ ਸ਼ਾਹੁ ਅਗਾਰੇ। ਸਨੈ ਸਨੈ ਮਨ ਭ੍ਰਾਸ ਬਿਸਾਰੇ। ਸਿੱਖਨਿ ਬਿਖੈ ਬਿਦਤ ਬਹੁ ਭਯੋ। 'ਚੰਦੂ ਘਰ ਗੁਰੁ ਤਨ ਤਜਿ ਦਯੋ॥੧੨॥ ਤਊ ਡਰਤਿ ਨਹਿੰ ਸਕਤਿ ਉਚਾਰੈਂ[9]। ਮਿਲੈਂ ਪਰਸਪਰ ਅਘੀ ਧਿਕਾਰੈਂ[10] ।ਸਨੈ ਸਨੈ ਕਹਿੰਆਪਸਮਾਂਹੀ।'ਕੀਨ ਮਹਾਂ ਅਘ ਪਚਹਿ ਸੁ ਨਾਂਹੀ[11]॥੧੩॥

[1]ਭਾਵ ਗੁਰੂ ਜੀ ਨੇ। [2]ਨੂੰਹ ਦਾਹ ਕਰਕੇ। [3]ਮਾਰਨਾ। [4]ਕ੍ਰੋਧਵਾਨ ਨਾ ਹੋ ਜਾਵੇ। [5]ਕਲਹ ਰੂਪ ਪੁੱਤ੍ਰੀ। [6]ਜੇ ਜਾਂਦੇ ਸਨ। [7]ਖੁਸ਼ੀ। [8]ਬਹੁਤਾ। [9]ਉਚਾਰ ਨਹੀਂ ਸਕਦੇ। [10]ਪਾਪੀ ਨੂੰ ਧ੍ਰਿਕਾਰ ਦੇ ਹਨ। [11]ਪਚੇਗਾ ਨਹੀਂ।

ਸ਼੍ਰੀ ਹਰਿ ਗੋਬਿੰਦ ਗੁਰ ਸੁਤ ਬਲੀ। ਤਿਨ ਹੂੰ ਪ੍ਰਣ ਕੀਨਸਿ ਬਿਧਿ ਭਲੀ।
–ਪਿਤੁਕੌ ਬੈਰਿ ਲੋਇ ਹੌਂ ਐਸੋਹਤੌਂ ਦੁਸ਼ਟ ਅਪਜਸੁ ਜੁਤਿ ਜੈਸੇ*॥੧੪॥
ਹਲਤਿ ਬਿਖੈ ਕਰਿ ਆਨਨ ਕਾਰਾ। ਤਥਾ ਪਲਤਿ ਮਹਿ ਜਾਇ ਦੁਖਾਰਾ–
। ਹਿਤ ਹਤਿਬੋ ਬਹੁ ਸਪਥ ਕਰੀ ਹੈ। ਸਰਬ ਸਭਾ ਕੇ ਸ਼ ਸ਼ਰਵਨਿ ਪਰੀ

*ਨਿਰਦੋਸ਼ ਪਿਤਾ ਦੇ ਮਾਰੇ ਜਾਣ ਦਾ ਬਦਲਾ ਲੈਣਾ ਬੀਰ ਰਸੀ ਸੁੰਦਰਤਾ ਹੈ। ਕੋਈ ਕਾਇਰ ਇਹ ਪ੍ਰਣ ਨਹੀਂ ਕਰ ਸਕਦਾ। ਪਰ ਸਤਿਗੁਰਾਂ ਦਾ ਭਾਵ ਬਦਲਾ ਤੇ ਵੈਰ ਲੈਣਾ ਨਹੀਂ ਸੀ ਜੋ ਬਾਰ ਬਾਰ ਜ਼ਿਕਰ ਆ ਰਿਹਾ ਹੈ, ਸਗੋਂ ਸਤਿਗੁਰੂ ਜੀ ਆਪਣੇ ਬੀਰ ਰਸੀ ਠਾਠ ਨੂੰ ਕਿਸੇ ਹੋਰ ਉਚੇ ਭਾਵ ਤੋਂ ਧਾਰਨ ਕਰ ਰਹੇ ਹਨ। ਜਿਸ ਸਰਦ ਮਿਹਰੀ ਨਾਲ ਬਿਨਾਂ ਵਿਚਾਰੇ, ਬਿਨਾਂ ਜੋਖੇ, ਤੋਲੇ, ਬਿਨਾਂ ਦਰਯਾਫਤ ਕੀਤੇ ਤੇ ਸੁਣੇ ਕੇਵਲ ਚੰਦੂ ਵਰਗੇ ਵੈਰੀਆਂ ਤੇ ਸ਼ਹੱਦੀ ਮੁਤਅੱਸਬਾਂ ਦੇ ਆਖੇ ਲੱਗਕੇ ਜਹਾਂਗੀਰ ਨੇ–ਜੈਸਾ ਕਿ ਉਸ ਨੇ ਆਪ ਮੰਨਿਆਂ ਹੈ ਕਿ–ਚਿੱਤ ਵਿਚ ਪਹਿਲੋਂ ਹੀ ਬੈਠੇ ਤਅੱਸਬ ਦੇ ਭਾਵ ਨਾਲ ਗੁਰੂ ਜੀ ਦੇ ਸਰੀਰ ਹਰਨ ਦਾ ਹੁਕਮ ਦੇ ਦਿਤਾ, ਇਹ ਨਜਾਯਜ਼ ਰਾਜ ਪ੍ਰਬੰਧ ਦੇ ਮੂਲੋਂ ਵਿਰੁੱਧ ਹੈਸੀ। ਜੋ ਕਲੇਸ਼ ਹਿੰਦੂ ਪ੍ਰਜਾ ਨੂੰ ਇਨ੍ਹਾਂ ਬਿਦੇਸੀਂ ਆਕੇ ਮਾਲਿਕ ਬਣ ਬੈਠੇ ਤੇ ਤਅੱਸਬੀ ਪਾਤਸ਼ਾਹਾਂ ਤੋਂ ਸੀ ਤੇ ਜੋ ਅਟਕ ਕਾਜ਼ੀ ਲੋਕ ਸ਼ਾਹੀ ਦਬਾਉ ਹੇਠਾਂ ਦੇ ਕੇ ਸਤ ਧਰਮ ਦੀ ਰੋਕ ਹੋ ਖੜੋਂਦੇ ਸਨ, ਏਹ ਉਪੱਦ੍ਰਵ ਦੂਰ ਕਰਨਾ ਪ੍ਰਯੋਜਨ ਸੀ। ਜ਼ਿਮੀਦਾਰੇ ਪ੍ਰਬੰਧ ਹੇਠਾਂ ਪ੍ਰਜਾ ਇਸ ਤਰ੍ਹਾਂ ਦੀ ਮੁਰਦਾ ਤੇ ਕਾਇਰ ਹੋ ਰਹੀ ਸੀ ਕਿ ਪੰਚਮ ਗੁਰੂ ਜੀ ਵਰਗੀ ਮਹਾਨ ਪਵਿੱਤ੍ਰ ਤੇ ਸਨਮਾਨ ਵਾਲੀ ਪੂਰਨ ਸ਼ਾਂਤਿ ਮਯ ਗੁਣ ਸ਼ੀਲ ਵਜਕਤੀ ਨਿਰਦਯਤਾ ਨਾਲ ਕਤਲ ਕੀਤੀ ਗਈ, ਪਰ ਪਰਜਾ ਨੇ ਅਰੋਂ ਉਫ ਤਕ ਨਾ ਕੀਤੀ। ਇਸ ਪਰਮ ਸ਼ਾਂਤਿਮਯ ਸਹਾਰੇ ਨੇ ਮੋਏ ਦਿਲਾਂ ਵਾਲੀ ਪ੍ਰਜਾ ਵਿਚ ਕੋਈ ਅੰਦੋਲਨ ਨਾ ਖਾਧਾ, ਕੋਈ ਸ਼ੋਕ ਨਾ ਪਾਇਆ ਕਿ ਪਾਤਸ਼ਾਹ ਨੂੰ ਪਤਾ ਲਗਦਾ ਕਿ ਸੋਂ ਬੁਰਾ ਕੀਤਾ ਹੈ, ਸਗੋਂ ਚੰਦੂ ਤੇ ਮੁਰਤਜ਼ਾ ਖਾਂ ਨੇ ਆਪ ਸਾਰਾ ਕੁਛ ਸਿਰੋ ਚਾੜ੍ਹਿਆਂ ਤੇ ਲੋਕਾਂ ਦੀ ਅਵਾਜ਼ ਉਠ ਹੀ ਨਾ ਸਕੀ। ਇਹ ਮੁਰਦਿਹਾਨ, ਇਹ ਰੂਹ, ਮਨ, ਇਖ਼ਲਾਕ ਤੇ ਸਰੀਰਕ ਸਾਹਸ ਦੀ ਸੋਤ ਜਿਸ ਵਿਚ ਪ੍ਰਜਾ ਮਰ ਰਹੀ ਸੀ, ਉਸ ਵਿਚ ਜੀਵਨ ਭਰਨਾ ਸੀ। ਧਰਮ, ਪ੍ਰੇਮ ਭਾਵ, ਤਜਾਗ, ਉੱਚ ਜੀਵਨ ਤਾਂ ਸਿਖਾਂ ਵਿਚ ਆ ਗਿਆ ਸੀ, ਉਸ ਵਿਚ ਸ੍ਰੈ ਸਤਿਕਾਰ, ਅਣਖ, ਅੰਨਜਾਯ ਅੱਗੇ ਅਭੁਕਤਾ ਤੇ ਅਮੁਲ ਤੇ ਧਰਮ ਦੀ ਖਾਤਰ ਸਾਹਸ ਨਾਲ ਟਾਕਰਾ ਕਰਨਾ ਤੇ ਹੱਸਦੇ ਹੱਸਦੇ ਮਰ ਜਾਣਾ ਇਹ ਅਮਲੀ ਤਜਾਗ ਹੁਣ ਸਤਿਗੁਰ ਨੇ ਸਿਖਾਲਣਾ ਸੀ। ਹਾਂ ਉਹ ਆਤਮ ਉੱਨਤੀ ਜੋ ਸਿੱਖਾਂ ਵਿਚ ਆ ਗਈ ਸੀ, ਉਸ ਨੂੰ ਬੀਰ ਰਸ ਦੀ ਕੁੱਖ ਵਿਚ ਪਾਕੇ ਸਰਬ ਸਾਧਾਰਣ ਵਿਚ ਸ੍ਰੈ ਸਤਿਕਾਰ, ਸ੍ਰੈ ਰਖਜਾ ਤੇ ਆਪਣੀ ਤੇ ਪ੍ਰਜਾ ਦੀ ਰਖਜਾ ਵਾਸਤੇ ਸਰੀਰ ਅਰਪ ਦੇਣਾ, ਤੇ ਸਰੀਰ ਚੁਪ ਕਰਕੇ ਕਸਾਈ ਅੱਗੇ ਭੇਟਾ ਨਾ ਧਰ ਦੇਣਾ, ਪਰ ਉਸ ਸਰੀਰ ਨਾਲ ਹੱਥ ਵਿਚ ਸ਼ਸਤ੍ਰ ਫੜਕੇ ਕਸਾਈ ਦਾ ਮੁਕਾਬਲਾ ਕਰਕੇ ਮਰਨਾ ਯਾ ਮਾਰ ਦੇਣਾ ਤੇ ਧਰਮ ਭਾਵ ਤੋਂ ਹੀਣ ਜ਼ਾਲਮਾਂ ਨੂੰ ਉਹਨਾਂ ਦੇ ਆਪਣੇ ਅਖਤਿਆਰ ਕੀਤੇ ਢਤੀਰੇ ਨਾਲ ਹੀ ਹੋਸ਼ ਦਿਵਾ ਦੇਣੀ ਤੇ ਬਦੀ ਜ਼ੁਲਮ ਕਰਨੋਂ ਉਹਨਾਂ ਨੂੰ ਅਸਮਰਥ ਕਰ ਦੇਣਾ ਇਹ ਪ੍ਰਯੋਜਨ

(ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ)

ਹੈ[1]॥੧੫॥ ਦੇਸ਼ ਬਿਦੇਸ਼ ਬਿਖੈ ਬਿਦਤਾਈ।–ਸਤਿਗੁਰੁ ਹਤਹਿੰ ਨ ਤਜਹਿੰ ਕਦਾਈ–[2]ਕੇਤਿਕ ਸਿਖ ਤਿਨ ਮਹਿੰ ਜੋ ਸਜਾਨੇ[3]।ਮਰਨੋ ਕਠਨ ਚੰਦੁ ਕੋ ਜਾਨੇ॥ ੧੬ ॥ [4]ਸ਼ਾਹੁ ਦਿਵਾਨ ਹੁਕਮ ਜਗ ਚਾਲੇ। ਕਿਮ ਪਕਰਨਿ ਇਹ ਬਨੈ ਸੁਖਾਲੇ। ਲੋਕ ਹਜ਼ਾਰਹੁੰ ਮਾਨੈਂ ਬੈਨਾਬੈਠੇ ਪਿਖਹਿੰ ਸਮੁਖ ਤਿਸ ਨੈਨ

[1]ਭਾਵ ਸਾਰੀ ਸਭਾ ਨੇ ਸੁਣੀ ਹੈ। [2]ਚਤੁਰ (ਪਰ ਵਿਸ਼ਵਾਸ਼ ਹੀਨ)। [3]ਭਾਵ ਚੰਦੂ ਦੇ।

[ਪਿਛਲੇ ਪੰਨੇ ਦੀ ਬਾਕੀ ਟੂਕ]

ਸੀ ਸਤਿਗੁਰਾਂ ਦਾ ਬੀਰ ਰਸ ਧਾਰਨ ਕਰਨੇ ਤੇ ਕਰਾਉਣੇ ਦਾ। ਕੋਈ ਲੋਭ ਲਾਲਚ ਆਪਣੀ ਗਰਜ਼ ਵਿਚ ਨਹੀਂ ਸੀ। ਕਿਸੇ ਸੁਹਣੇ ਵੱਗ ਵਿਚ ਜੇ ਬਘਿਆੜ ਆ ਵੜੇ ਤਾਂ ਉਸ ਵਾਗੀ ਦਾ ਧਰਮ ਤੇ ਫਰਜ਼ ਸ਼ਾਂਤਿ ਮਯ ਹੋਕੇ ਮੈਂ ਜਾਣਾ ਨਹੀਂ, ਪਰ ਵੱਗ ਦੀ ਰਾਖੀ ਕਰਨਾ ਹੈ। ਤਿਵੇਂ ਬਘਿਆੜ ਪਾਤਸ਼ਾਹ ਨੇ ਜੋ ਅੱਤਆਚਾਰ ਕੀਤਾ ਸੀ ਉਹ ਉਸ ਜ਼ਾਲਮ ਨੇ ਸ਼ੁਰੂ ਹੀ ਵਾਗੀ ਤੋਂ ਕੀਤਾ ਸੀ ਕਿ ਵਾਗੀ ਨੂੰ ਮਾਰ ਲਵਾਂ ਤੇ ਵੱਗ ਸਾਰਾ ਮਾਰਨਾ ਫੇਰ ਕੁਛ ਬਾਤ ਹੀ ਨਹੀਂ, ਜੈਸਾ ਕਿ ਪਾਤਸ਼ਾਹ ਆਪ ਮੰਨ ਰਿਹਾ ਹੈ ਕਿ ਮੈਂ ਇਹ ਦੁਕਾਨ ਵੇਰ ਤੋਂ ਬੰਦ ਕਰਨੀ ਚਾਹੁੰਦਾ ਸਾਂ। ਸੋ ਮਾਲਿਕ ਨੂੰ ਮਾਰ ਦਿਓ, ਘਰ ਬਾਰ ਲੁਟ ਲਓ, ਬਾਲ ਬੱਚੇ ਕੈਦ ਕਰ ਦਿਓ, ਏਹ ਹੁਕਮ ਦੇਕੇ ਆਪਣੇ ਵਲੋਂ ਉਸ ਨੇ ਤਾਂ ਅਰਸ਼ੀ ਦਾਤੇ ਦੀ (ਉਸ ਦੇ ਆਪਣੇ ਲਫਜ਼ਾਂ ਵਿਚ) ਹੱਟ ਬੰਦ ਕਰ ਹੀ ਦਿਤੀ ਸੀ। ਪਰ ਛੇਵੇਂ ਸਤਿਗੁਰਾਂ ਬਚਪਨ ਵਿਚ ਹੀ ਐਸੀ ਮੂਰਤ ਸੰਭਾਲੀ ਕਿ ਘਰ ਬਾਰ ਹਰਿ ਮੰਦਰ, ਨਗਰੀ, ਗੁਰੂ ਗ੍ਰੰਥ ਸਾਹਿਬ ਜੀ ਸੰਭਾਲੇ, ਰੱਬੀਯਤ ਦੇ ਵਾਗੀ ਹੋਕੇ ਅਰਸ਼ੀ ਵੱਗ ਨੂੰ ਸੰਭਾਲਣ ਦਾ ਕੱਰ ਸਿਰ ਤੇ ਚਾਇਆ। ਫਿਰ ਹੁਣ ਸੋਚੋ ਕਿ ਇਸ ਉੱਚ ਸੁਰਤੇ ਵਾਗੀ ਦਾ ਧਰਮ ਕੀ ਹੋਵੇ ? ਸ਼ਾਂਤਿ ਮਯ ਰਹਿਕੇ ਬਘਿਆੜ ਨੂੰ ਵੱਗ ਵਿਚ ਵਿਚਰਨ ਦੇਵੇ ਯਾਂ ਕਿ ਨਿਰੋਲ ਪਰੋਪਕਾਰ ਦੇ ਭਾਵ ਵਿਚ ਭਰਕੇ ਬੀਰ ਰਸੀ ਸਾਮਾਨ ਕਰਕੇ ਆਪਣੇ ਰੂਹਾਨੀ ਵੱਗ ਦੀ ਰਾਖੀ ਕਰੇ ? ਇਹ ਪਰੋਪਕਾਰ, ਇਹ ਰਖਜਾ, ਇਹ ਰਾਖੀ ਦਾ ਆਪਣਾ ਫਰਜ਼ ਤੇ ਧਰਮ ਵਿਚਾਰ ਕੇ ਕੁਮਾਰ ਸਤਿਗੁਰਾਂ ਨੇ ਸਾਰਾ ਠਾਠ ਬੀਰ ਰਸੀ ਸਾਜਿਆ। ਹਾਂ ਖੜਗ ਧਾਰਨ ਕੀਤੀ, ਕਸ਼ਟ ਦੇਣ ਲਈ ਨਹੀਂ, ਪਰ ਕਸ਼ਟ ਹਰਨ ਲਈ। ਹਾਂ ਖੜਗ ਨੂੰ ਢਾਲ ਬਣਾਕੇ ਮੋਈ ਪ੍ਰਜਾ–ਮੋਈ ਕੌਮ, ਮਰ ਮਿਟੀ ਸ੍ਰਿਸ਼ਟੀ–ਵਿਚ ਧਰਮ ਭਾਵ ਦੇ ਨਾਲ ਸ੍ਵੈ ਸਤਿਕਾਰ, ਸਾਹਸ, ਸੱਚ ਲਈ ਮਰਨ ਤੇ ਫਰਜ਼ ਲਈ ਜਾਨ ਦੇਣ ਦੀ ਜਾਚ ਸਿਖਾਲਣ ਲਈ। ਸੋ ਐਉਂ ਬੀਰ ਰਸੀ ਪ੍ਰਣ ਕੀਤਾ ਤੇ ਬੀਰ ਰਸ ਤੋਰਿਆ ਅਰ ਸਭ ਨੂੰ ਉੱਚੇ ਕਰ ਦੇਣ ਦੇ ਰਾਹੇ ਪਾ ਦਿਤਾ। ਜੇ ਕਦੀ ਨਿਰਾ ਪਿਤਾ ਦਾ ਹੀ ਬਦਲਾ ਮਾਤ੍ਰ ਲੈਣਾ ਸੀ ਤਾਂ ਚੰਦੂ ਨੂੰ ਕਿਸੇ ਤੋਂ ਚੁਪਾਤੇ ਮਰਵਾ ਦੇਣਾ ਕੋਈ ਔਖੀ ਗਲ ਨਹੀਂ ਸੀ। ਅਤੇ ਫੇਰ ਜੇ ਇਉਂ ਹੀ ਚੰਦੂ ਨੂੰ ਮਾਰਨਾ ਸੀ ਤਾਂ ਉਸ ਦੇ ਮਾਰੇ ਜਾਣ ਮਗਰੋਂ ਬੀਰ ਰਸੀ ਸਾਮਾਨ ਛਡ ਦੇਂਦੇ ਸਭੋਂ ਉਹ ਮਗਰੋਂ ਹੋਰ ਵਧੇ ਹਨ ਤੇ ਤੁਰਕਾਂ ਨਾਲ ਜੰਗ ਭੀ ਮਗਰੋਂ ਹੋਏ ਹਨ, ਜਿਸ ਤੋਂ ਸਪਸ਼ਟ ਹੈ ਕਿ ਵੀਰ ਰਸ ਧਾਰਨੇ ਦਾ ਕਾਰਣ ਮਹਾਨ ਉੱਚਾ ਤੇ ਗੰਭੀਰ ਸੀ ਤੇ ਆਪ ਨੇ ਧਰਮ, ਕੌਮ ਤੇ ਦੇਸ਼ ਵਿਚ ਕੋਈ ਨਵੀਂ ਰੂਹ ਫੂਕਣੀ ਸੀ ਜਿਸ ਦੇ ਨਾ ਹੋਣ ਕਰਕੇ ਸਦੀਆਂ ਤੋਂ ਪ੍ਰਜਾ ਦਬੇਲ ਤੇ ਹੀਣੀ ਹੋ ਰਹੀ ਸੀ। ਵਿਸ਼ੇਸ਼ ਲਈ ਦੇਖੋ ਇਸੇ ਰਾਸਿ ਦੇ ਅੰਸੂ ੪੨ ਅੰਕ ੧੨ ਦੀ ਟੂਕ।

॥੧੭॥ਸਭਿਗੁਰ ਸੁਤ ਕੀ ਬੈਸ ਨਵੀਨਾ। ਬਿਨਾ ਬਿਚਾਰੇ ਪ੍ਰਣ*ਕੋ ਕੀਨਾ। ਸ਼ਾਹੁ ਸੰਗ ਕੋ[1]ਸਕਹਿ ਬਿਗਾਰ ? ।ਰਾਜ ਕਰਤਿ ਜਗ ਕੋਸ ਹਜ਼ਾਰ॥੧੮॥ ਅਨਗਨ ਸੈਨ ਕੋਸ਼[2]ਜਿਸ ਪਾਸ। ਜਹਿੰ ਕਹਿੰ ਰਹਨੋ ਪ੍ਰਤਾਪ ਪ੍ਰਕਾਸ਼।ਤਿਸ ਦਿਵਾਨ ਕੋ ਮੁਸ਼ਕਲ ਪਕਰਨਿ। ਹਮ ਇਹ ਕਰਹਿੰ ਬਿਚਾਰਨਿ ਕੋ ਮਨ[3]॥ ੧੯॥ਕੇਤਿਕ ਸਿੱਖ ਕਹੈਂ ਫਿਰਤਾਂਹਿ[4]।[5]ਸਕਲ ਸ਼ਕਤਿ ਹੈ ਸਤਿਗੁਰ ਮਾਂਹਿ। ਕਰਹਿੰ ਰੰਕ ਕੋ ਰਾਉ ਬਿਸਾਲ। ਰਾਉ ਰੰਕ ਤਤਛਿਨ ਥਚ ਨਾਲ ॥੨੦॥ ਅਨਬਨ ਕੋ ਤਤਕਾਲ ਬਨਾਵੈਂ । ਬਨੀ ਬਾਤ ਕੋ ਬਹੁ ਬਿਗਰਾਵੈਂ।ਜਾਵਤ ਅਜ਼ਮਤ ਨਹਿੰ ਬਿਦਤਾਇਂ।ਤਾਵਤ ਨਰ ਸਮ ਕ੍ਰਿਤੀ[6]ਕਰਾਇਂ॥੨੧॥ਕਰਾ-ਮਾਤਰੋਕਨਿ ਮਤਘਨੋ[7]।ਨਿਤ ਬਿਵਹਾਰ ਕਰੈਂ ਨਰਮਨੋ।ਜਬਿ ਚਾਹੈਂ ਨਿਜ ਪ੍ਰਣ ਨਿਰਬਾਹਨਿ । ਭਾਵਤਿ[8] ਕਰਹਿੰ ਰੁਕਹਿੰ ਕਿਮ ਨਾਂਹਿਨ॥੨੨॥ਛਟਮ ਗੁਰੂ ਸ਼੍ਰੀ ਨਾਨਕ ਰੂਪ । ਜਿਨ ਕੇ ਸੁੰਦਰ ਚਰਿਤ ਅਨੂਪ । ਜਿਸ ਗੁਰ ਅਰ-ਜਨ ਕੇ ਗਨ ਦਾਸ । ਕਰਾਮਾਤ ਬਹੁ ਭਾਂਤਿ ਪ੍ਰਕਾਸ਼ ॥ ੨੩ ॥ ਤਿਸ ਗੁਰੂ ਅਪਰ ਨਰਨ ਸਮ ਪ੍ਰਾਨਾ । ਰਿਪੁ ਘਰ ਤਜਿ ਬੈਕੁੰਠ ਪਯਾਨਾ[9] । ਤਿਨ ਕੇ ਸੁਤ ਤਿਨ ਕੇ ਸਮ ਅਹੈ । ਜੋਤਿ ਸਭਿਨਿ ਗੁਰ ਏਕੋ ਰਹੈ ॥ ੨੪ ॥ ਹਮਰੇ ਤੁਮਰੇ ਦੇਖਤਿ ਕਰੈਂ।ਬਡਿ ਦੁਖਦੇ ਰਿਪੁ ਪ੍ਰਾਨਨਿ ਹਰੈਂ।ਹਮਕੋ ਨਿਸ਼ਚੈ ਇਹ ਬਿਸਵਾਸ । ਚੰਦੂ ਹਤਹਿੰ ਸ਼ਾਹੁ ਕੇ ਪਾਸ[10] ॥ ੨੫ ॥ ਇਮ ਸਿਖ ਮਿਲਿ ਕਰਿ ਬਚਨ ਉਚਾਰੈ। ਉਰ ਸ਼ਰਧਾ ਧਰਿ, ਕੋਇ ਨ ਧਾਰੈ[11]।ਬਿਥਰਤਿ ਸੁਧਿ ਚੰਦੂ ਤਬਿ ਸੁਨੀ । ਬਹੁਤ ਬਿਸੂਰਤਿ ਮੁੰਛੀ ਧੁਨੀ[12]॥੨੬॥–ਗੁਰ ਸੁਤ ਭਯੋ ਮਹਦ ਬਲਵਾਨਾ । ਤੁਵ ਹਤਨੇ ਹਿਤ ਪ੍ਰਣੈ ਬਖਾਨਾ[13]।ਬਹੁਤ ਸਪਥ ਖਾਏ ਸੁਨਿ ਕਰਿਕੈ । ਹਤਹੁੰ ਕੁਮ੍ਰਿਤੁ ਸ਼ੱਤ੍ਰੁ ਕੋ ਧਰਿਕੈ[14]–॥੨੭॥ਕੇਤਿਕ ਬਰਖ ਬਿਤੇ ਦੁਖ ਭਰੈ। ਗਿਨਤੀ ਚਿੰਤਾ ਬਹੁ ਬਿਧਿ ਕਰੈ।–ਹਰਿ ਗੁਰਿੰਦ ਕੋ ਗਹਿ ਕਰਿ ਕੈਸੇ।ਦੇਉਂ ਸਜਾਇ ਹਤੋਂ ਪਿਤ ਜੈਸੇ॥੨੮॥ ਕੈ ਮਾਨੈ ਮਮ ਦੁਹਿਤਾ ਬਯਾਹ। ਕੈ ਡਰਪੈ ਹੈ ਅਬਿ ਉਰ ਮਾਂਹਿ।ਪਿਤ ਕੀ ਗਤਿ ਕੋ ਰਿਦੈ ਬਿਚਾਰਹਿ।ਹੁਇ ਸਨਬੰਧ ਸਰਬ ਡਰੁ ਡਾਰਹਿ[15]–॥੨੯॥ਇਕ ਦਿਨ ਨਿਜ ਦਾਰਾ ਕੇ ਸੰਗ। ਕਹਨੋ ਗੁਰੂ ਕੋ ਅਖਿਲ ਪ੍ਰਸੰਗ। [16]ਬਹੁ ਸਜਾਇ ਦੇ ਰਹਨੋ ਮਨਾਇ। ਨਹੀਂ

[1]ਕੌਣ । [2]ਖਜ਼ਾਨੇ । [3]ਤਿਨ੍ਹਾਂ ਨੂੰ । [4]ਕਾਰ । [5]ਕਰਾਮਾਤ ਦੇ ਰੋਕਣ ਦਾ ਮਤ ਵਿਸ਼ੇਸ਼ ਕਰਕੇ । [6](ਮਨ) ਇੱਛਤ । [7]ਗਏ । [8](ਕੋਈ) ਭਰੋਸਾ ਧਾਰਦਾ ਹੈ, ਕੋਈ ਨਹੀਂ ਧਾਰਦਾ । [9]ਸਿਰ ਪੁੰਨਿਆਂ ਭਾਵ ਸਿਰ ਫੇਰਿਆ । [10]ਪ੍ਰਣ ਕਹਿਆ ਹੈ । [11]ਮਾਰੂੰਗਾ ਖੋਟੀ ਮੌਤ ਵੈਰੀ ਨੂੰ ਪਕੜ ਕੇ । [12]ਚੂਰ ਕਰੇਗਾ ।

*ਵੇਖੋ ਇਸੇ ਅੰਸੂ ਦੇ ਅੰਕ ੧੪ ਦੀ ਹੇਠਲੀ ਟੂਕ ;

ਬਨਾਹੁ ਸੁਤ ਮਨ ਮਹਿੰ ਲਜਾਇ॥੩੦॥ਅਬਿ ਤਿਹ ਸੁਤ ਪਿਤ ਬੈਰ ਸੰਭਾਰੈ। ਮੋਕਹੁ ਚਾਹਤਿ ਕਰਨਿ ਸੰਘਾਰੈ। ਭਾਗਹੀਨ ਦੁਹਿਤਾ ਅਸ ਭਈ॥ਅਖਿਲ ਜਾਤਿ ਮਹਿੰ ਮਮ ਪਤ ਗਈ ॥ ੩੧ ॥ ਇਤਨੇ ਜਤਨ ਕਰੇ ਬਹੁਤੇਰਾ। ਬਨਾਹੁ ਨ ਬਨਸੋ ਕਤਹੂੰ ਇਸ ਕੇਰਾ[1]। ਸੁਨਤਿ ਭਾਰਜਾ ਨੇ ਸਮੁਝਾਵਾ। 'ਪ੍ਰਥਮ ਕੁਵਾਕ ਆਪ ਤੈਂ ਗਾਵਾ ॥੩੨॥ ਤਿਸ ਤੇ ਵਧਸੋ ਬਿਰੋਧ ਬਿਸਾਲ॥ ਸਿਖ ਕੀ ਸੁਤਾ ਨੁਖਾ ਕਿਧ ਕਾਲਾ[2]। ਜਗਤ ਗੁਰੂ ਤਿਨ ਮਾਨ ਬਡੇਰਾ। ਨਹੀਂ ਸਹਾਰ ਸਕੈ ਬਚ ਤੇਰਾ ॥ ੩੩ ॥ ਅਬਿ ਭੀ ਤਿਸ ਕੋ ਪੁੱਤ੍ਰ ਬਿਲੰਦ। ਸੁਨਸੋ ਨਾਮ ਸ਼੍ਰੀ ਹਰਿਗੋਵਿੰਦ।ਕਰਹੁ ਸੰਧਿ ਜੈਸੇ ਬਨਿ ਆਵੈ। ਮਾਨੈ ਬਨਾਹ ਸਦਨ ਲੈ ਜਾਵੈ ॥ ੩੪ ॥ ਬਿਨੈ ਕਰਹੁ ਭੇਜੋ ਕਰ ਜੋਰਿ। ਤਜਹੁ ਦਿਵਾਨੀ ਕੋ ਉਰ ਜੋਰ। ਮਾਨ ਲੇਹਿ ਇਮ ਜਤਨ ਰਚੀਜਹਿ। ਆਛੇ ਨਰਨਿ ਪਠਾਵਨਿ ਕੀਜਹਿ॥ ੩੫ ॥ ਜੋ ਪ੍ਰਸੰਨ ਜਿਮ ਕਿਮ ਤਿਨ ਕਰੈ। ਜਿਸ ਤੇ ਪਿਤਾ ਬੈਰ ਕੋ ਹਰੈ। ਨਤੁ ਤੁਰਕੇਸ਼ੁਰ ਕੋ ਬਿੱਸ੍ਵਾਸ*।ਕਹਾਂ ਕਰਤਿ ਹੈ, ਤਜਿ ਉਰ ਆਸ ॥੩੬॥ ਪਠਹੁ ਬਿਨੈ ਭਨਿ ਸੁਤਾ ਸਗਾਈ'।ਸੁਨਿ ਤ੍ਰਿਯ ਤੇ ਚੈਦੂ ਚਿਤ ਆਈ।–ਆਛੀ ਕਹੈ ਕਰਨਿ ਇਮ ਬਨੈ। ਜੇ ਅਬਿ ਬਨਾਹੁਕਰਨਿ ਮਨ ਮਨੈ ॥੩੭॥ਇਕ ਤੌ ਸੁਤਾ ਪਾਇ ਪਤਿ ਭਾਰੀ।ਮਿਟਹਿ ਦੋਸ਼ ਜੌ ਰਹਿਨ ਕੁਮਾਰੀ। ਦੁਤੀਯੇ ਮਾਰਨਿ ਹੋਤੁ ਉਪਾਇ। ਬਹੁਰ ਨ ਕਰਹਿ, ਤ੍ਰਾਸ[3] ਮਿਟਿ ਜਾਇ– ॥੩੮॥ ਘਰ ਤੇ ਨਿਕਸਿ ਸਭਾ ਮਹਿੰ ਆਯੋ।ਗੁਰੂ ਦਿਸ਼ਿ ਚਿੰਤਾ ਮਹਿੰ ਚਿਤ ਲਾਯੋ।ਜੁਗ ਆਛੇ ਨਰ ਕੀਨਸਿ ਤਮਾਰੂ।ਲਿਖੀ ਪੱਤ੍ਰਿਕਾ ਬਹੁਬਿਸਤਾਰੂ॥੩੯ ॥'ਬੈਰ ਅਕਾਰਣ ਪਿਤਾ ਤੁਮਾਰੇ।ਮੋ ਸਨ ਬਾਂਧਸੋ ਕਿਸਹੁੰ ਉਚਾਰੇ'।ਇਹ ਜਿ ਰੰਕ ਸਿਖ ਤੁਮ ਢਿਗ ਆਵੈਂ। ਕਛੂ ਬਾਤ ਤੇ ਕਛੂ ਬਨਾਵੈਂ ॥੪੦॥ ਜਾਨਿ ਦੇਹੁ ਅਬਿ ਜਸੋਂ ਕਸੋਂ ਹੋਈ। ਭਾਵੀ ਮੇਟ ਸਕਹਿ ਨਹਿੰ ਕੋਈ।ਕ੍ਰੋਧ ਬਸੀ ਹੁਇ ਕਸਾ ਨ ਕਰੰਤਾ। ਲੋਭੀ ਗੁਨ ਅਵਗੁਨ ਨ ਲਖੰਤਾ ॥ ੪੧ ॥ ਇਹ ਮਮ ਸੁਤਾ ਕਰਹੁ ਨਿਜ ਦਾਸੀ।ਜਸੁ ਜੁਤਿ ਬਨਾਹੁ ਲਿਜਾਵਹੁ ਪਾਸੀ।ਦੋਨਹੁ ਦਿਸ਼ਿ ਤੇ ਮਿਟਹਿ ਕਲੇਸ਼ੂ। ਹਮ ਤੁਮ ਸਾਕ ਆਨੰਦ ਵਿਸ਼ੇਸ਼ੂ॥੪੨॥ ਭਲੀ ਬਾਤ ਤੌ ਮਾਨਹੁ ਐਸੇ। ਸੰਧਿ[4] ਬਨਾਹ ਕਰਿ ਜੈਸ ਕੈਸੇ। ਜੇ ਕਰਿ ਪਿਤ ਕੋ

---

[1]ਮਰ ਗਈ। [2](ਮੇਰਾ) ਭਰ। [3]ਕਿਸੇ ਦੇ ਕਹੇ ਕਹਾਏ। [4]ਮੇਲ ਕਰਕੇ।

*ਇਸ ਤੋਂ ਸਪਸ਼ਟ ਹੈ ਕਿ ਬਿਦੇਸੋਂ ਆਕੇ ਹਾਕਮ ਬਣੇ ਤੁਰਕਾਂ ਦਾ ਪ੍ਰਜਾ ਵਿਚ ਕੁਛ ਇਤਬਾਰ ਨਹੀਂ ਸੀ। ਚਾਹੇ ਉਹ ਏਥੇ ਰਹਿ ਪਏ ਸਨ, ਪਰ ਹਿੰਦੂ ਪ੍ਰਜਾ ਤੋਂ ਦਿਲੋਂ ਘ੍ਰਿਣਾ ਕਰਦੇ ਸਨ।

ਬੈਰ ਸੰਭਾਰੋ। ਮੁਝ ਕੋ ਹਤਿਬੋ ਹੇਤ ਉਚਾਰੋ॥੪੩॥ਤੌ ਸੁਨਿ ਲੇਹੁ ਜਥਾ ਮੈਂ ਲਹਨੋ। ਤੁਵ ਪਿਤ ਮੋਕਹੁ ਕੁਕਰ ਕਹਨੋ। ਲਗਨੋ ਗੈਲ[1] ਮੈ ਹੈ ਕੈ ਸ੍ਵਾਨ। ਹਟਨੋ ਤਬਹਿ ਕਰਿ ਪ੍ਰਾਨਨ ਹਾਨਿ ॥੪੪॥ ਨਹਿੰ ਆਗੇ ਮੇਰੋ ਬਲ ਜਾਨੈ। ਤਬਹਿ[2] ਮਰਨ ਭਾ ਲੈਹਿ ਪਛਾਨੈ। ਅਬਿ ਤੌ ਜਾਨਿ ਲਿਯੋ ਨਿਰਧਾਰੇ। ਤਜਹੁ ਬੈਰ ਸ਼ੁਭਸੰਧਿ ਬਿਚਾਰੇ[3]॥੪੫॥ਤਬਹਿ ਦੂਤ ਨਿਜ ਨਿਕਟਬੁਲਾਏ। ਮ੍ਰਿਦੁਲ ਨਿਠੁਰ ਬਚ ਕਹਿ ਸਮੁਝਾਏ।'ਮੋਹਿ ਪ੍ਰਤਾਪ ਸੁਨਾਵਹੁ ਮਹਾਂਤ੍ਰਾਸ ਧਰਹਿ ਉਚਰਹੁ ਤਿਮ ਤਹਾਂ ॥੪੬॥ ਜਨੋਂ ਕਨੋਂ ਨਾਤਾ ਦੈ ਕਰਿ ਆਵਹੁ। ਕਰਹੁ ਕਾਜ ਧਨ ਮੁਝ ਤੇ ਪਾਵਹੁ।ਸ਼ਾਹੁ ਦਿਸ਼ਾ ਤੇ ਤ੍ਰਾਸ ਦਿਖਾਵਹੁ।–ਕਨੋਂ ਬਿਨ ਕਾਰਨ ਦ੍ਰੋਹ ਕਮਾਵਹੁ–॥੪੭॥ਉਕਤਿ ਜੁਕਤਿ ਕੀ ਕਰਿਚਤੁਰਾਈ। ਕਰਹੁ ਮਨਾਵਨਿ ਸੁਤਾ ਸਗਾਈ[4]। ਇੱਤਯਾਦਿਕ ਬਹੁਤੇ ਸਮੁਝਾਏ। ਅਪਰ ਬਹੁਤ ਨਰ ਸੰਗ ਪਠਾਏ ॥੪੮॥ ਚਲੇ ਬਹਿਲ ਪਰ ਹੈ ਅਸਵਾਰ। ਕਿਤਿਕ ਪਿਆਦੇ ਗਮਨੇ ਲਾਰਿ[5]। ਨਿਸ ਬਿਸਰਾਮਹਿੰ ਦਿਵਸ ਪਯਾਨਹਿੰ। ਗ੍ਰਾਮ ਨਗਰ ਉਲੰਘੇ ਬਹੁ ਥਾਨਹਿ ॥ ੪੯ ॥ ਸਤੱਦ੍ਰਵ ਸਲਿਤਾ ਹੈ ਕਰਿ ਪਾਰ। ਚਲੇ ਬਿਪਾਸਾ ਤਰਿ ਕੈ ਬਾਰ। ਪੰਚ ਸਰਥ ਉਲੰਘਨੋ ਨਿਤ ਚਾਲੈ। ਪਿਖਨੋ ਸੁਧਾਸਰ ਨਗਰ ਬਿਸਾਲੈ ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੌ 'ਚੰਦੂ ਕੋ' ਪ੍ਰਥਮ ਅਵਤਰਨੰ ਨਾਮ ਮਮਦ ਚੰਡਕਾ ਤਿੰਸਤੀ ਅੰਸੁ ॥ ੪੬ ॥

੪੭. [ਦੂਤ ਭੁਪਸ ਦਿੱਲੀ ਆਏ]।

ਦੋਹਰਾ ॥ ਚੰਦੂ ਪਠੇ ਜੁ ਦੂਤ ਨਿਜ ਪ੍ਰਵਿਸ਼ੇ ਪੁਰਿਮਹਿੰ ਆਇਕਰਿ ਨਿਵੇਸ[6] ਕਿਸ ਥਲ ਭਲੇ ਵਸਤੁ ਅਖਿਲ ਟਿਕਾਇ॥੧॥ ਚੌਪਈ ॥ ਲਏ ਨੀਰ ਕਰ ਚਰਨ ਪਖਾਰੇ।ਪਹਿਰੇ ਬਸਤ੍ਰ ਮੋਲ ਜਿਨ ਭਾਰੇ। ਸਤਿਗੁਰੁ ਕੀ ਸੁਧਿ ਸੁਨਿ ਕਰਿ ਕਾਨ। 'ਅਹੈਂ ਅਕਾਲ ਤਖਤ ਕੇ ਥਾਨ' ॥ ੨॥ ਆਨਿ ਪਹੁਚੇ ਬੀਚ ਦਿਵਾਨ। ਬੈਠੇ ਸੁਭਟ ਬ੍ਰਿੰਦ ਸਵਧਾਨ। ਤੋਮਰ, ਤੁਪਕ, ਤੀਰ,ਤਰਵਾਰ। ਸੈਫ[4] ਸੈਹਥੀ[8] ਸੇਲ[7] ਸੰਭਾਰ ॥੩॥ ਸਿਪਰ[9] ਸਰੋਹੀ[10] ਸਾਂਗ ਧਰੈਤੇ। ਸ਼ਸਤ੍ਰ ਬਸਤ੍ਰ ਤੇ ਅਧਿਕ ਸੁਭੈਤੇ। ਸ੍ਰੀ ਹਰਿ ਗੋਵਿੰਦ ਤਖਤ ਬਿਰਾਜੈ। ਬਿਰਦ

---

[1]ਪਿੱਛੇ। [2]ਤਦੋ ਹੀ ਤਾਂ। [3]ਨਾਲ। [4]ਭੈਰਾ। [5]ਤਲਵਾਰ [ਅ:, ਸੈਫ]। [6]ਬਰਛੀ [ਪ੍ਰਾਕ੍ਰਿਤ, ਸਹੱਥ੍ਥ]। [7]ਸੈਲੇ। [8]ਢਾਲ। [9]ਤਲਵਾਰ। ਸਿਰੋਹੀ ਰਾਜਪੂਤਾਨੇ ਦਾ ਇਕ ਸਥਾਨ ਹੈ ਜਿੱਥੋਂ ਦੀ ਤਲਵਾਰ ਬਹੁਤ ਵਧੀਆ ਲੋਹੇ ਦੀ ਤੇ ਅਤਿ ਲਚਕਦਾਰ ਹੁੰਦੀ ਹੈ, ਇੱਥੋਂ ਦੀ ਹੋਣ ਕਰਕੇ ਸਿਰੋਹੀ ਦਾ ਅਰਥ ਹੀ ਤਲਵਾਰ ਹੋ ਗਿਆ।

ਨਿਬਾਹਨਿ ਲੋਚਨ ਲਾਜੇ[1]॥੪॥ਜੁਗ ਗਰ ਮਹਿੰ ਸੋਭਤਿ ਸ਼ਮਸ਼ੇਰਾਜੋ ਰਿਪੁ ਕੋ ਦਾਰੁਨ ਸਮ ਸ਼ੇਰ। ਧਨੁਖ ਨਿਠੁਰ ਬਡ ਧਰਨੋ ਅਗਾਰੀ। ਫੇਰਤਿ ਸਰ ਚੁਟਕੀ ਕਰ ਧਾਰੀ[2]॥੫॥ਕ੍ਰਿਪਾ ਦ੍ਰਿਸ਼ਟਿ ਸਿੱਖਨਿ ਪਰ ਕਰਤੇ। ਕਬਿ ਕਬਿ ਫੇਰਤਿ ਤੀਰ ਨਿਹਰਤੇ[3]॥੬॥ਪ੍ਰਭੁ ਕੀ[4] ਪ੍ਰਭੁਤਾ ਪਿਖਿ ਬਿਸਮਾਏ ਤੇ ਜਬਿਸਾਲ ਸਹਨੋ ਨਹਿੰ ਜਾਏ ॥ ੬ ॥ ਤ੍ਰਸਤਿ ਰਿਦੇ ਗੁਰੁ ਨਿਕਟ ਪਧਾਰੇ। ਪਦ ਅਰਬਿੰਦ ਬੰਦਨਾ ਧਾਰੇ। ਪੁਨ ਪਾਤੀ ਧਰਿ ਦੀਨਿ ਅਗਾਰੀ। [5]ਪਠੀ ਦਿਵਾਨ ਸਮੀਪ ਤੁਮਾਰੀ[6] ॥ ੭ ॥ ਦੇਖਤਿ ਸ਼੍ਰੀ ਮੁਖ ਤੇ ਫੁਰਮਾਯੋ। ਪਢਨੋ ਪਾਰਸੀ ਨਿਕਟ ਬੁਲਾਯੋ। [7]ਕਰਹੁ ਸੁਨਾਵਨਿ ਕਜਾ ਲਿਖ ਭੇਜਾ। ਕਰਕਤਿ ਜਿਸ ਕੇ ਨਾਮ[8] ਕਰੇਜਾ ॥ ੮ ॥ ਰਿਸਿ ਤੇ ਸੁਲਗਤਿ ਹੈ ਨਿਤ ਛਾਤੀ*। ਅਬਿ ਕਜਾ ਕਹਿ ਭੇਜਨੋ ਲਿਖਿ ਪਾਤੀ?[9]। ਖੋਲਿ ਪਠਨੋ ਮਤਲਬ ਸਭਿ ਜਾਨਾ। ਗੁਰੁ ਬੋਲੇ ਕਰਿ ਉਚ ਬਖਾਨਾ॥੯॥ ਮ੍ਰਿਦੁਲ ਕਠੋਰ ਜਿ ਬਾਕ ਸੁਨਾਏ[10]। ਸਕਲ ਲੋਕ ਸੁਨਿਹੀਂ[11] ਚਿਤ ਲਾਏ। ਆਸ਼ੈ ਕੌਰਾ ਮਧੁਰ ਕਹਿਨ ਕੋ।—ਜਿਮ ਕਿਮ ਕਰਿ ਲੈ ਪਾਨ ਗ੍ਰਹਿਨ[12] ਕੋ—॥ ੧੦ ॥ ਸੁਨੀ ਪਿਤਾ ਕੀ ਬਾਤ ਮਹਾਨਾ।—ਮੈਂ ਇਮ ਕਰੇ ਪ੍ਰਾਨ ਤਿਨਹਾਨਾ। ਗੋਲ ਲਗਨੋ ਕੂਕਰ ਕੀ ਨਜਾਈ—। ਸੁਨਤਿ ਗੁਰੂ ਕੇ ਰਿਸ ਉਰ ਛਾਈ॥੧੧॥[13]ਸੁਨਹੁ ਦੂਤ ਮਮ ਕਹਨੋ ਸੁਨਾਵਹੁ। —ਕਜੋਂ ਏਤਿਕ ਚਿਤ ਮਹਿੰ ਗਰਬਾਵਹੁ ?। ਸਮਾਂ ਸਮੀਪ ਆਇ ਅਬਿ ਗਇਓ। ਕਿਤਿਕ ਕਾਲ ਤੁਵ ਪ੍ਰਾਨਨਿ ਛਇਓ[14] ॥ ੧੨ ॥ ਸ਼ਾਂਤਿ ਰੂਪ ਗੁਰੁ ਪਿਤਾ ਹਮਾਰੇ। ਨਹਿੰ ਰਿਸ ਧਰਿ ਬਚ ਦੰਡ ਪ੍ਰਹਾਰੇ[15]। ਕੂਕਰ ਗੋਲ[16] ਭੌਂਕਤੋ ਤਾਵਤਿ। ਹਤਹਿ ਨ ਦੰਡ ਪ੍ਰਚੰਡਹਿ ਜਾਵਤਿ[17] ॥ ੧੩ ॥ ਪਿਤ ਕੋ ਪਲਟਾ ਨਹਿੰ

---

[1]ਲੱਜਾ ਦਾ ਬਿਰਦ ਨਿਬਾਹੁਣ ਵਾਲੇ ਨੇਤਰ ਹਨ।[2]ਚੁਟਕੀ ਨਾਲ ਹੱਥ ਵਿਚ ਧਾਰਕੇ। [3]ਤੀਰ ਫੇਰ ਰਹੇ ਦਿਖਾਈ ਦਿੰਦੇ ਹਨ। [4]ਭਾਵ ਗੁਰੂ ਜੀ ਦੀ। [5]ਜਿਸ ਦਾ ਨਾਮ(ਸੁਣਿਆਂ)। [6]ਸੁਣਾਏ (ਚਿੱਠੀ ਵੇ)। [7]ਸੁਣਦੇ ਹਨ। [8]ਵਿਵਾਹ। [9]ਨਾਸ਼ ਹੋਣਗੇ। [10]ਗੁੱਸੇ ਵਿਚ ਨਹੀਂ ਆਏ ਤੇ ਬਚਨਾਂ ਰੂਪ ਡੰਡੇ ਨਹੀਂ ਮਾਰੇ। [11]ਪਿੱਛੇ। [12]ਜ਼ੋਰ ਨਾਲ ਜਿੰਨਾ ਚਿਰ ਡੰਡਾ ਨਹੀਂ ਮਾਰੀਦਾ।

*ਇਸ ਵਿਚ ਵੈਰ ਭਾਵ ਤੋਂ ਮੁਰਾਦ ਨਹੀਂ ਲੈਣੀ ਚਾਹੀਏ, ਪਰ ਪਿਤਾ ਪ੍ਰੇਮ ਵਿਚ, ਗੁਰੂ ਪ੍ਰੇਮ ਵਿਚਰਚ ਰਹੇਜੀਉਂਦੇ ਮਨਵਿਖੇ ਜੋ ਅਣਖਵਾਲਾ ਜੀਉਂਦਾਜਾਗਦਾ ਬੀਰਰਸ ਤੇ ਸ਼ਾਂਤਿ ਰਸ ਦਾ ਮਿਸਰਤ ਭਾਵ ਹੈ ਉਸ ਭਾਵ ਤੋਂ ਮੁਰਾਦ ਹੈ। ਵਾਹਿਗੁਰੂ ਰੂਪ ਸਤਿਗੁਰੂ ਦੀ ਛਾਤੀ ਕਿਉਂ ਸੁਲਗ ਸਕਦੀ ਹੈ, ਉਹ ਤਾਂ ਸਦਾ ਠੰਢੀ ਹੈ, ਸਦਾ ਸ਼ੀਤਲ ਹੈ, ਪਰ ਹਾਂ ਆਤਮਿਕ, ਮਾਨਸਿਕ ਤੇ ਬੀਰ ਰਸੀ ਜੀਵਨ ਨਾਲ ਨਿੱਘ ਵਾਲੀ ਹੈ, ਮੁਰਦਿਹਾਨ ਦੀ ਸਰਦੀ ਵਾਲੀ ਨਹੀਂ ਹੈ।

ਨਰ ਲੋਤਿ। ਸੋ ਨਰ ਨਹਿੰ, ਪਸੁ ਮੰਦ ਅਚੇਤਿ। ਜੇਤਿਕ ਤੁਵ ਤੇ ਹੈ ਤਕਰਾਈ।ਕਰਿ ਲੀਜਹਿ ਬਹੁ ਚਿਤਵ ਉਪਾਈ॥੧੪॥ਹਤੋਂ ਕੁਮ੍ਰਿਤੁਤੋਹਿ ਕੋ ਐਸੋ।ਹਲਤ ਪਲਤ ਬਡ ਸੰਕਟ ਜੈਸੋ।ਕਰੀ ਪ੍ਰਤੱਗਯਾ ਤੈਂ ਸੁਨਿ ਲੀਨਿ। ਕਰੋਂ ਸਾਚ ਸੋ ਲਿਹੁ ਮਨ ਚੀਨਿ ॥੧੫॥ ਸ਼੍ਰੀ ਗੁਰੂ ਅਰਜਨ ਕੋ ਅਪਰਾਧੀ। ਸਭਿ ਸਾਧਨਿ ਕੋ ਤੂ ਸਮ ਬਯਾਧੀ[1]*। ਸਕਲ ਸੰਤ ਹੇਰਤਿ ਦਿਸ਼ਿ ਮੇਰੀ*। ਕਹਿ ਬਚ ਕਰਹਿੰ ਭਸਮ ਕੀ ਢੇਰੀ॥੧੬॥ ਅਸ ਪਾਪੀ ਕੋ ਤਯਾਗਹਿ ਕੌਨ[2]। ਕਰਹਿੰ ਬਿਨਾਸ਼ਨ ਤੁਵ ਜੁਤਿ ਭੌਨ[3]।ਸ਼੍ਰੀ ਅਰਜਨ ਕੋ ਰੁਖ ਸਭਿ[4] ਦੇਖੇ। ਭਏ ਛਿਮੀ ਰਿਸ ਖੋਇ ਵਿਸ਼ੇਖੇ ॥੧੭॥ ਤੂੰ ਮੂਰਖ ਕਯਾ ਕਹਿ ਗਰਬਾਵੈਂ।ਕੇਤਿਕ ਦਿਨ ਮਹਿੰ ਅਬਿ ਫਲ ਪਾਵੈਂ। ਬਚਹਿੰ ਨ ਹੁਇ ਸੁਰਪਤਿ[5] ਰਖਵਾਰੋ। ਅਪਰਨਿ ਕੀ ਗਿਨਤੀ ਕਯਾ ਧਾਰੋ ॥੧੮॥ ਸੰਤਨ ਕੇ ਬਨ ਮਹਿੰ ਬਿਨ ਤ੍ਰਾਸ। ਕਰਤਿ ਖੋਟ ਬਡਿ ਫਿਰਤਿ ਹੁਲਾਸ*। ਜੌ ਲਗਿ ਬਲੀ ਕੇਹਰੀ ਦਾਰੁਨ। ਮਿਲਿ ਕਰਿ ਕਰਤਿ ਨ ਪ੍ਰਾਨ ਬਿਦਾਰਨ–[7] ॥੧੯॥ ਸੁਨਿ ਕਰ ਜੋਰਿ ਦੂਤ ਪੁਨ ਕਹੈ 'ਸਦਨ ਗੁਰੂ ਨਾਨਕ ਕੋ ਅਹੈ। ਕਰਹੁ ਛਿਮਾ ਸਨਬੰਧ ਬਨਾਵਹੁ। ਬਨਹਿ ਹੀਨ ਜਿਸ ਦੁਹਿਤਾ ਲਯਾਵਹੁ॥੨੦॥ ਕਰ ਜੋਰਹਿ ਅਰੁ ਸੀਸ ਨਿਵਾਵੈ। ਰਹੈ ਅਧੀਨ ਸੁ ਸੇਵ ਕਮਾਵੈ। ਜਿਸ ਹਿਤ ਏਤਿਕ ਬਧਨੋ ਬਿਰੋਧੇ। ਦੁਹਿ ਦਿਸ਼ਿ ਮਹਿੰ ਅਤਿਸ਼ੈ ਚਿਤ ਕ੍ਰੋਧੇ ॥ ੨੧ ॥ ਸੋ ਤੁਮ ਬਯਾਹੁ ਲੈਹੁਗੇ ਜਬੈ। ਮਿਟਹਿ ਕਲੇਸ਼ ਤੁਰਤ ਹੀ ਤਬੈ[8]।ਸੁਨਤਿ ਗੁਰੂ ਬੋਲੇ ਧਰਿ ਕ੍ਰੋਧੈ। 'ਇਹ ਤੁਮ ਕਹਾਂ ਕਹਤਿ ਬਿਨ ਬੋਧੈਂ[9]॥ ੨੨ ॥ ਚੰਦੁ ਕੁਟੈਬ ਕੁਮੁਦ ਸਮੁਦਾਇ[10]। ਗੁਰੁ ਸੂਰਜ ਸਭਿ ਕੋ ਮੁਰਝਾਇ। ਜੇ ਅਰਬਿੰਦ ਬਨਾਵਹੁ ਤਿਨੈ। ਗੁਰ ਤੁਖਾਰ[11]ਦੁਖਦਾਯਕ ਬਨੈ ॥੨੩॥ ਜਾਵਤਿ ਚੰਦੁ ਕੇ ਤਨ ਪ੍ਰਾਨ[12]। ਹਮਹਿੰ ਨ ਸ਼ਾਂਤੀ ਹੋਵਤਿ ਆਨਿ। ਰੁਚਿ ਸੋਂ ਖਾਨ ਨ ਪਾਨ ਨ ਸੋਵਨਿ। ਨਹਿੰ ਸੋਹਤਿ ਚਿੰਤਾ ਚਿਤ ਖੋਵਨਿ ॥੨੪॥ ਜੇ ਕਰਿ ਪਸ਼ਚਮ ਸੂਰਜ ਉਦੈ। ਅਗਨਿ ਚੰਦ੍ਰਮਾਂ ਸ੍ਰਵਹਿ[13] ਜਿ ਕਦੈ। ਪੰਖ ਲਗਾਇ ਮੇਰੁ ਉਡਿ ਜਾਵੈ। ਥਿਰਾ ਅਥਿਰਾ, ਸਮੁੰਦ ਸੁਕਾਵਹਿ[14] ॥ ੨੫॥ ਇੱਤਯਾਦਿਕ

[1]ਤੂੰ ਸਾਰੇ ਸੰਤਾਂ ਨੂੰ ਵਯਾਧੀ (ਰੋਗ) ਤੁੱਲ ਹੈਂ। [2](ਮਾਰੇ ਬਿਨਾਂ) ਕੌਣ ਛਡੇ। [3]ਤੈਨੂੰ ਸਮੇਤ ਘਰ ਦੇ। [4]ਸਾਰੇ (ਸੰਤ)। [5](ਭਾਵੇਂ) ਇੰਦ੍ਰ ਬੀ। [6]ਬਿਨਾਂ ਵਿਚਾਰ। [7]ਸਾਰਾ ਕਵੀਆਂ ਢਾਂਚਾ ਹੈ। [8]ਬਰਫ। [9]ਤਨ ਵਿਚ ਪ੍ਰਾਨ ਹਨ। [10]ਚੰਦ੍ਰਮਾਂ ਤੋਂ ਅਗ ਸ੍ਰੀਮੇ। [11]ਧਰਤੀ ਚਲ ਪਏ, ਸਮੁੰਦਰ ਸੁੱਕ ਜਾਵੇ।

*ਸਪਸ਼ਟ ਹੈ ਕਿ ਚੰਦ੍ਰ ਨੂੰ 'ਸੰਤ ਦੋਖੀ' ਸਾਧੂ ਲੋਕ ਸਮਝ ਰਹੇ ਹਨ।

ਸਭਿ ਹੁਇ ਬਿੱਪ੍ਰੀਤ। ਤਊ ਨ ਬਜ਼ਾਹ ਕਰਹਿਂ ਕਿਸਿ ਰੀਤਿ। ਜਿਸ ਨੈ ਪਿਤਾ ਹਤਜੋ ਬਿਨ ਤ੍ਰਾਸ। ਮੈਂ ਚਾਹੌਂ ਤਿਸ ਕਰਨਿ ਬਿਨਾਸ਼॥੨੬॥ਤਿਸ ਸੋਂ ਕਹੁ ਕੈਸੇ ਸਨਬੰਧ*। ਹਤਨੋ ਬਨਹਿ ਤਾਂਹਿ ਮਤਿ ਅੰਧ। ਬਹੁਰ ਨ ਐਸੀ ਬਾਤ ਸੁਨਾਵਹੁ। ਪੱਤ†ਸਮੇਤ ਨਿਕੇਤ ਸਿਧਾਵਹੁ॥ ੨੭ ॥ ਹਮ ਦਿਸ਼ਿ ਤੇ ਕਹਿ ਦੇਹੁ ਸੰਦੇਸ਼ਾ।–ਪਹੁੰਚਜੋ[1] ਤੁਵ ਢਿਗ ਅਧਿਕ ਕਲੇਸ਼ਾ। ਅਪਦਾ ਪਰੈ ਆਨਿ ਅਬਿ ਐਸੇ। ਜਤਨ ਅਨਿਕ ਤੇ ਮਿਟਹਿ ਨ ਕੈਸੇ–॥ ੨੮ ॥ ਜਾਨਿ ਦੂਤ ਤੁਮ ਕੋ ਅਬਿ ਤਜਹਿਂ‡। ਨਾਂਹਿ ਤ ਪਕਰ ਸਾਸਨਾ ਸਜਹਿਂ[2]। ਜਿਸ ਤੇ ਮੂਢ ਮਤੀ ਸੋ ਜਾਨੈ। ਕੇਤਿਕ ਦਿਨ ਮਹਿਂ ਪ੍ਰਾਨਨਿ ਹਾਨੈ॥੨੯॥ ਇਮ ਕਹਿ ਕਰਿ ਤਿਨ ਕੋ ਅਪਮਾਨਾ। ਦਿਏ ਉਠਾਇ ਕਠੋਰ ਬਖਾਨਾ। ਝੂਰਤਿ ਨਿਜ ਡੇਰੇ ਕਹੁ ਆਏ। ਨਹਿਂ ਕੁਛ ਕਹਜੋ ਗਯੋ ਸੁ ਲਜਾਏ॥੩੦॥ ਬਸੇ ਨਿਸਾ ਇਕ, ਭਰਪਤਿ ਰਹੇ।–ਹਮਹੁ ਆਨਿ ਕੋ ਲੈਹਿ ਨ ਗਹੇ–। ਤ੍ਰਾਸਤਿ ਨਹੀਂ ਸੁਪਤਿ ਸੁਖ ਸੰਗਾ। ਭਈ ਪ੍ਰਭਾਤਿ ਚਵੈ ਤਿਸ ਢੰਗਾ॥੩੧॥ ਦੋਹਰਾ ॥ ਸਗਰੋ ਪੰਥ ਉਲੰਘਿ ਕੈ ਦਿੱਲੀ ਪ੍ਰਵਿਸ਼ੇ ਆਇ। ਚੰਦੂ ਪਾਪੀ ਸੋਂ ਮਿਲੇ ਸਕਲ ਪ੍ਰਸੰਗ ਸੁਨਾਇ ॥੩੨॥ ਮਹਾਂ ਦੁਸ਼ਟ ਮਤਿ ਪਾਤਕੀ ਸੁਨਤਿ ਭਯੋ ਦੁਖ ਪਾਇ। ਬੂਝਤਿ‘ਕਹੋ ਪ੍ਰਸੰਗ ਸਭਿ ਕਿਮ ਦੇਖਜੋ ਤੁਮ ਜਾਇ?’ ॥ ੩੩ ॥ ਚੌਪਈ ॥ ਕਹਤਿ ਭਏ ‘ਸੁਨਿ ਕਾਨ ਦਿਵਾਨ। ਉਤਰੇ ਪ੍ਰਥਮ ਏਕ ਹਮ ਥਾਨ। ਲੋਕਨਿ ਕੋ ਬੂਝਜੋ–ਗੁਰੁ ਕਿਤ ਹੈ?।ਕਬਿ ਹਮ ਮਿਲਹਿਂ ਹੋਇ ਇਕ ਚਿਤ ਹੈ?–॥੩੪॥ਤਬਹੁ ਸਿੱਖ ਇਕ ਸਕਲ ਬਤਾਏ।–ਖੇਲਤਿ ਅਬਿ ਸ਼ਿਕਾਰ ਕੋ ਆਏ। ਬੈਠੇ ਸ਼ੋਭਤਿ ਤਖਤ ਸਥਾਨ। ਗਨ ਸੁਭ-ਟਨਿ ਕੋ ਲਾਗਿ ਦਿਵਾਨ ॥ ੩੫ ॥ ਮਿਲਹੁ ਕਰੰਹੁ ਦਰਸ਼ਨ ਇਸ ਬੇਰਾ।

[1]ਪਹੁੰਚਿਆ ਹੀ (ਜਾਣ)। [2]ਦੰਡ ਦੇਂਦੇ। *ਦਸੋ ਸਤਿਗੁਰੂ ਕਦੇ ਬਦੀ ਨੂੰ ਅਧਵਾਟਿਓਂ ਹੋਕੇ ਅਗੋਂ ਨਹੀਂ ਮਿਲੇ, ਭਾਵ ਇਹ ਕਿ ਕਿਸੇ ਮਨੋਰਥ ਲਈ ਕਿਸੇ ਬਹਾਨੇ ਕਿਸੇ ਪੱਜ ਨਾਲ ਲਪੇਟੀ ਹੋਈ ਬਦੀ ਅੰਗੀਕਾਰ ਨਹੀਂ ਕੀਤੀ, ਜਦ ਬਦੀ ਦਾ ਟਾਕਰਾ ਆਇਆ, ਨਿਰਭੈ ਹੋਕੇ ਉਸ ਨੂੰ ਡਾਂਟਿਆ, ਮੁਕਾਬਲਾ ਕੀਤਾ, ਖੇਦ ਸਹਾਰੇ, ਝੱਲੇ, ਪਰ ਹਾਰਿਆ ਦਾਉ ਬਦੀ ਨੂੰ ਕਦੇ ਨਹੀਂ ਦਿਤਾ, ਉਸ ਨਾਲ ਵਪਾਰ ਨਹੀਂ ਕੀਤਾ। ਸੰਤ ਦੋਖੀ, ਅਵਤਾਰ ਘਾਤਕ, ਵੱਢੀ ਖੋਰ, ਦੀਵਾਨ ਦੀ ਲੜਕੀ ਦਾ ਲੋਭ, ਪਦਾਰਥ ਦਾ ਲਾਲਚ,ਬਲ ਦਾ ਭੈ, ਪਿਤਾ ਨਾਲ ਹੋਏ ਸਲੂਕ ਦਾ ਤ੍ਰਾਸ ਆਪਣੇ ਜੀਵਨ ਦਾ ਭੈ, ਕੋਈ ਸ਼ੈ ਪੈਰ ਨਹੀਂ ਸਕੀ ਕਿ ਬਦੀ ਨਾਲ ਗੁਰੂ ਜੀ ਸੁਦਾਗਰੀ ਕਰ ਲੈਣ; ਇਹ ਮਹਨ ਵਿਸ਼ਾਲਤਾ ਹੈ। ਇਥੇ ਬੀ ਕਵੀ ਜੀ ਦੇ ਲਿਖੇ ਤੋਂ ਇਹੀ ਭਾਵ ਸਹੀ ਹੁੰਦਾ ਹੈ।

†ਪਾ:–ਪੜੀ। ‡ਇਹ ਉਤਮ ਨੀਤੀ ਹੈ ਕਿ ਦੂਤ ਨੂੰ ਕਦੀ ਨਹੀਂ ਮਾਰਦੇ।

ਐਸੋ ਸਮੋ ਨ ਪਾਵਹੁ ਫੇਰਾ–। ਸੁਨਿ ਹਮ ਬਿਸਮੇ–ਕਜਾ ਇਹ ਕਹੈ?।ਗਾਦੀ ਏਹੁ ਫਕੀਰਨਿ ਅਹੈ ॥ ੩੬ ॥ ਕਰਨਿ ਸ਼ਿਕਾਰ ਸ਼ਸਤ੍ਰ ਗਨ ਧਰਿਬੇ। ਔਰ ਤਖਤ ਪਰ ਬੈਠਨਿ ਕਰਿਬੇ–।–ਇਹ ਗਤਿ ਕਬਿਤੇ ਕੀਨਿਨਵੀਨ?। ਪ੍ਰਤਿਸ਼ਾਹਿਨ ਕੀ ਰੀਤਿ ਪ੍ਰਬੀਨ ॥ ੩੭ ॥ ਚਮੂੰ ਰਾਖਨੀ ਬਲੀ ਤੁਰੰਗ। ਅਪਰ ਸਮਾਜ ਸ਼ਾਹ ਜਿਮ ਸੰਗ[1]–। ਸੁਨਿ ਸਿਖ ਕਹਜੋ–ਜਬੈ ਸੁਧਿ ਆਈ। ਚੰਦੂ ਕਰਜੋ ਪਾਪ ਅਧਿਕਾਈ ॥ ੩੮ ॥ ਸ਼੍ਰੀ ਅਰਜਨ ਤਨੁ ਤਜਾਗ ਸਿਧਾਰੋ।ਤਬਿ ਤੇ ਕ੍ਰੋਧ ਅਧਿਕ ਉਰ ਧਾਰੇ। ਦੋਇ ਖੜਗ ਨਿਜ ਗਰ ਮਹਿੰ ਪਾਏ। ਅੰਗ ਸੰਗ ਧਨੁ ਤਰਕਸ਼ ਲਾਏ ॥ ੩੯ ॥ ਰਾਖਿ ਲਈ ਸੈਨਾ ਸਮੁਦਾਈ। ਹਤਨਿ ਚੰਦੂ ਹਿਤ ਸਪਥ ਅਲਾਈ। ਦਿਨ ਪ੍ਰਤਿ ਸਭਿ ਸਮਾਜ ਅਧਿਕਾਯੋ। ਬੈਠਨਿ ਹੇਤੁ ਤਖਤ ਬਨਵਾਯੋ–॥ ੪੦ ॥ ਤਬਿ ਹਮ ਸੁਨਿਕੈ ਗਏ ਅਗਾਰੀ। ਦੇਖੇ ਬਹੁ ਬੈਠੇ ਭਟ ਭਾਰੀ। ਆਪ ਸ਼ਸਤ੍ਰ ਜੁਤ ਤਖਤ ਸੁਹਾਏ। ਜਾਇ ਨਿਕਟ ਹਮ ਸੀਸ ਨਿਵਾਏ॥ ੪੧॥ ਲੈ ਤੁਮ ਨਾਮ ਦਈ ਜਬਿ ਪਾਤੀ। ਚਿਤਵਤਿ ਪਿਤ ਕੋ ਸੁਲਗਤਿ ਛਾਤੀ।ਜਬਿ ਪਢਵਾਇ ਸੁਨੀ ਰਿਸ ਧਾਰੀ। ਬਹੁ ਕਠੋਰ ਤਬਿ ਗਿਰਾ ਉਚਾਰੀ ॥ ੪੨ ॥–ਪਿਤਾ ਬੈਰ ਕੋ ਤਜਾਗਹਿੰ ਨਾਂਹਿਨਾਤ੍ਰਾਸ ਰਿਦੇ ਮਹੁ ਮਾਨਹਿੰ ਕਾਹਿ ਨ। ਚੰਦ੍ਰ ਸੰਗ ਕਹਹੁ ਅਸ ਜਾਈ। 'ਅਪਦਾ ਘੋਰ ਮੁਢ ਨਿਯਰਾਈ[2]'–॥ ੪੩ ॥ ਇਕ ਤੌ ਤਨ ਕੀ ਬੈਸ ਨਵੀਨ। ਦੂਜੇ ਸ਼ਸਤ੍ਰ ਅੰਗ ਧਰਿ ਲੀਨਿ। ਤੀਜੈ ਸੁਭਟਨਿ ਕੋ ਨਿਤ ਸੰਗ। ਮਾਰਿ ਮਾਰਿ ਕਰਿ ਚਾਹਸਿ ਜੰਗ ॥ ੪੪ ॥ ਤੁਝ ਤੇ ਕੁਛ ਉਪਾਇ ਹੁਇ ਆਵੈ। ਭਲੀ ਅਹੈ ਤੌ ਜੇ ਬਚਿ ਜਾਵੈਂ। ਸੋ[3] ਉਰ ਕਰਤਿ ਅਧਿਕ ਉਤਸਾਹੁ। ਕੁਛ ਨਹਿੰ ਤ੍ਰਾਸ ਕਰਤਿ ਚਿਤ ਮਾਂਹੁ[4] ॥ ੪੫ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਦੂਤ ਆਵਨਿ ਜਾਇ' ਪ੍ਰਸੰਗ ਬਰਨਨੰ ਨਾਮ ਸਪਤ ਚੱਤਵਾਰਿੰਸਤੀ ਅੰਸੁ ॥ ੪੭ ॥

੪੮. [ਜਹਾਂਗੀਰ ਪਾਸ ਚੁਗਲੀ]।

ਦੋਹਰਾ ॥ ਸ਼੍ਰੀ ਹਰਿ ਗੋਵਿੰਦ ਚੰਦ ਕੋ ਬੋਲਨਿ ਅਰ ਬਿਵਹਾਰ। ਸੁਨਿ ਚੰਦੂ ਚਿੰਤਾ ਅਧਿਕ ਅਨਿਕ ਉਪਾਵ ਬਿਚਾਰਿ ॥ ੧ ॥ ਚੌਪਈ ॥–ਨਹਿੰ ਮਾਨਹਿ ਮਮ ਸੁਤਾ ਸਗਾਈ। ਪਿਤਾ ਦਸ਼ਾ ਦਿਖਿ ਤ੍ਰਾਸ ਨ ਪਾਈ। ਬਧਤਿ ਬਧਤਿ ਬਧਿ ਗਏ ਬਿਰੋਧਾ। ਅਜਹੁੰ ਨ ਮੋਰੋ ਮਾਨਤਿ ਕ੍ਰੋਧਾ[5] ॥ ੨॥ ਕੈ ਮੋਰੋ ਅਬਿ ਹੋਇ ਬਿਨਾਸ਼ਾ। ਕੈ ਜੀਵਨਿ ਤੇ ਸੋ ਬਿਨ ਆਸਾ। ਹਰਿਗੁਵਿੰਦ ਕੋ ਜਬਿ

[1]ਨਾਲ (ਰੱਖਦੇ ਹਨ)। [2]ਨੇੜੇ ਆਈ ਹੈ। [3]ਭਾਵ ਗੁਰੂ ਜੀ। [4]ਭਾਵ ਮੇਰੇ ਕ੍ਰੋਧ ਤੋਂ ਡਰਦਾ ਨਹੀਂ।

ਪਕਰਾਵੌਂ। ਤਬਹਿ ਬੈਰ ਪੂਰਨ ਸਫਲਾਵੌਂ[1]॥੩॥ ਪੁਨ ਧਨ ਖਰਚੌਂ ਅਧਿਕ ਸੁ ਐਸੇ। ਪਕਰਨੋ ਮਰਹਿ ਨ ਨਿਕਸਹਿ ਜੈਸੇ-। ਇੱਤਮਾਦਿਕ ਮਨ ਗਿਨਹਿ ਬਿਸਾਲਾ। ਚਿੰਤਾ ਮਹਿੰ ਦਿਨ ਰੈਨ ਦੁਖਾਲਾ ॥ ੪ ॥ ਸ਼ਾਹੁ ਸਮੀਪਨਿ ਰਿਸ਼ਵਤਿ ਦੇਤਿ। ਕਹਿਬੇ ਕੋ ਅਵਸਰ ਨਹਿੰ ਲੇਤਿ।ਜਹਾਂਗੀਰ ਢਿਗ ਪਹੁੰਚਹਿ ਜਬੈ। ਅਨਿਕ ਘਾਤਿ[2] ਬਾਤਨਿ ਕਹਿ ਤਬੈ ॥ ੫॥ ਹਜ਼ਰਤਿ ਕੋ ਰੁਖ਼ ਇਕ ਦਿਨ ਪਾਇ। ਕਰ ਜੋਰਤਿ ਕਹਿ ਬਿਨੈ ਬਨਾਇ। ਮਾਝੇ ਦੇਸ਼ ਹਕੀਕਤਿ ਸਾਰੀ। ਕਹਤਿ ਆਇ ਜੈਸੇ ਧਨ ਭਾਰੀ ॥ ੬ ॥ 'ਸ਼੍ਰੀ ਅਰਜਨ ਜੋ ਤੁਮ ਬੁਲਵਾਏ। ਲਵਪੁਰਿ ਮਿਲੇ ਆਪ ਢਿਗ ਆਏ। ਤਿਨ ਪਰਲੋਕ ਭਯੋ ਤਹਿੰ ਜਬਿ ਤੇ। ਸੁਤ ਬੈਠਨੋ ਗਾਦੀ ਪਰ ਤਬਿ ਤੇ[3] ॥ ੭॥ ਜਹਾਂਗੀਰ ਸੁਨਿ ਬੂਝਨ ਲਾਗੇ। 'ਕਬਿ ਕੇ ਕਿਮ ਸ਼੍ਰੀ ਗੁਰੁ ਤਨ ਤਜਾਗੇ?। ਹਮ ਜਬਿ ਮਿਲੇ ਕਿਤਿਕ ਦਿਨ ਪਾਛੇ। ਭਾ ਪਰਲੋਕ ਕੌਨ ਥਲ ਆਛੇ ॥ ੮ ॥ ਸ਼ਾਂਤਿ ਰੂਪ ਸ਼ੋਭਤਿ ਜਿਨ ਸੂਰਤਿ। ਮਨਹੁ ਵਿਰਾਗ ਧਰੀ ਨਿਜ ਮੂਰਤਿ। ਮ੍ਰਿਦੁਲ ਬਚਨ ਸੁਨਿਬੇ ਰੁਚਿ ਜਾਗੈ।ਪ੍ਰਭੁ ਲਿਵ ਲਗਹਿ ਧੰਧ ਜਗ ਤਜਾਗੈ*[4]॥੯॥ ਸੁਨਿ ਜਸੁ ਚੰਦੂ ਜਰ ਬਰ ਗਯੋ। ਬਾਤ ਫਰੇਬ ਬਨਾਵਤਿ ਭਯੋ। 'ਸੁਨਹੁ ਸ਼ਾਹੁ ਜੀ ਲਵਪੁਰਿ ਮਾਂਹੀ। ਮਿਲੇ ਗੁਰੂ ਜਬਿ ਰਾਵਰਿ ਪਾਹੀ ॥੧੦॥ ਤਿਸ ਪਾਛੈ ਕੇਤਿਕ ਦਿਨ ਰਹੇ। ਹੈਜ਼ਾ ਹੋਇ ਮਹਾਂ ਦੁਖ ਲਹੇ। ਰਾਵੀ ਤੀਰ ਜਾਇ ਤਨ ਤਜਾਗਾ। ਸੰਗਤ ਮਿਲੀ ਦਿਯੋ ਤਹਿੰ ਦਾਗਾ[5] ॥੧੧॥ ਤਿਨਕੋ ਸੁਤ ਸ਼੍ਰੀ ਹਰਿ ਗੋਵਿੰਦ। ਬਰ ਗਾਦੀ ਪਰ ਤਰੁਨ[6] ਬਿਲੰਦ। ਤਿਨ ਕੋ ਬੋਲਨਿ ਅਰੁ ਬਿਵਹਾਰੂ। ਲਵਪੁਰਿ ਤੇ ਆਈ ਅਖਬਾਰੂ[7] ॥ ੧੨॥ ਸੋ ਖਤ ਪਠਿ ਕੈ ਮੈਂ ਬਿਸਮਾਯੋ। ਸਕਲ ਅਪੂਰਸ[8] ਬਨੌਂਤ ਬਨਾਯੋ। ਤਖਤ ਨਾਮ ਗਾਦੀ ਕੋ ਰਾਖਨੋ। ਆਯੁਧ ਬਿੱਦਯਾ ਮਹਿੰ ਅਭਿਲਾਖਨੋ ॥ ੧੩ ॥ ਭਜਨੋ ਫਕੀਰੀ ਕੋ ਬਹੁ ਬੇਸ। ਸਮਤਾ ਚਾਹਤਿ ਸ਼ਾਹੁ ਬਿਸ਼ੇਸ਼। ਸੰਗ ਚਮੂੰ ਹਿਤ ਜੰਗ ਕਰਨਿ ਕੇ। ਰਾਖਤਿ ਦਿਨ ਪ੍ਰਤਿ ਸੁਭਟ ਬਰਨ ਕੇ[9] ॥ ੧੪॥ ਕਹਿਵਾਵਨਿ ਲਾਗਨੋ-ਪਤਿਸ਼ਾਹੁ-। ਕਰਹਿ ਅਖੇਰ ਬ੍ਰੀਤਿ ਬਨ ਮਾਂਹੁ। ਪੁਰਬ ਸਾਕੇ ਬ੍ਰਿੰਦ ਪਵਾੜੈ[10]। ਜਿਨਹੁ ਕੀਨਿ ਬਡ ਜੰਗ ਅਖਾੜੇ॥੧੫॥ ਤਿਨ ਕੋ ਸੁਨਹਿ ਢਾਢੀਅਨਿ ਪਾਸ। ਪੁਨ ਅਪਨੋ ਬਲ ਕਹੈ ਪ੍ਰਕਾਸ਼। ਬਿਨਾ ਪਰ

[1]ਸਫਲਾ ਕਰਾਂਗਾ। [2]ਅਨੇਕਾਂ ਦਾਉ ਦੀਆਂ। [3]ਸਸਕਾਰ ਕੀਤਾ। [4]ਜਵਾਨ। [5]ਖਬਰ। [6]ਨਵੀਂ। [7]ਤਰ੍ਹਾਂ ਤਰ੍ਹਾਂ ਦੇ। [8]ਬਹੁਤੇ ਝਗੜੇ। *ਇਹ ਗਲ ਕਵੀ ਜੀ ਨੂੰ ਉੱਕੀ ਗ਼ਲਤ ਮਿਲੀ ਹੈ। ਦੇਖੋ ਟੂਕ ਪੰਨਾ ੨੬੭੭ ਦੀ।

ਗਨੋ ਬਿਨ ਤੁਮ ਕਹੋ[1]। ਸੈਨ ਸਕੇਲਤਿ ਗਨ ਨਿਤ ਅਹੋ॥੧੬॥ਅਸ ਨਹਿ ਹੋਇ ਉਠਾਵਹਿ ਦੁੰਦ। ਕਿਮ ਟਿਕ ਰਹੈਂ ਸੁਭਟ ਮਿਲਿ ਬ੍ਰਿੰਦ। ਕੈ ਨਿਜ ਚਮੂੰ ਚਢਾਵਨਿ ਕਰੀਅਹਿ। ਬਿਨਾ ਲਰੇ ਤੇ ਪ੍ਰਥਮ ਪਕਰੀਅਹਿ ॥ ੧੭ ॥ ਕੈ ਭੇਜੋ ਨਰ ਆਛੋ ਕੋਇ। ਅਪਨੇ ਨਿਕਟਿ ਹਕਾਰਹੁ ਸੋਇ। ਦਬਸੋ ਰਹੈ ਨਹਿੰ ਦੁੰਦ ਉਠਾਵੈ। ਆਗੈ ਆਪ ਕਰਹੁ ਜਸੋਂ ਭਾਵੈ'॥੧੮॥ ਸ਼ਾਹੁ ਸਮੀਪੀ ਜੇ ਉਮਰਾਊ। ਚੰਦੁ ਬਾਤ ਕੋ ਕਰਿ ਪੁਸ਼ਟਾਊ[2]। ਰਿਸ਼ਵਤਿ ਲੈਨਹਾਰ ਜੇ ਨਰ ਹੈਂ। ਬੁਰਾ ਭਲਾ ਨ ਬਿਚਾਰਤਿ ਉਰ ਹੈਂ ॥੧੯॥ ਜਿਸ ਤੇ ਲੈਂ ਤਿਸ ਕੋ ਰੁਖ਼ ਕਰੈਂ। ਸਾਚ ਕਿ ਝੂਠ ਬਿਚਾਰ ਨ ਧਰੈਂ। ਜਹਾਂਗੀਰ ਉਰ ਤਥਾ ਪਛਾਨੀ। ਮਿਲਿ ਸਕਲਨਿ ਜਿਮ ਕੀਨਿ ਬਖਾਨੀ ॥੨੦॥ ਸ਼੍ਰੀ ਗੁਰੁ ਗਾਦੀ ਕੇ ਗੁਨ ਭਾਰੇ। ਅਪਨਿ ਬਡਿਨਿ ਪਰ ਲਖਿ ਉਪਕਾਰੇ। ਦੁਸ਼ਟਨਿ ਤੇ ਦੂਤੀ[3] ਸੁਨਿ ਕਾਨ। ਸੈਸੈ ਹੋਤਿ ਸ਼ਾਹੁ ਕੇ ਆਨਿ॥ ੨੧ ॥–ਪ੍ਰਥਮ ਬਾਰਤਾ ਤਸਕਰ ਕੇਰੀ। ਕਹਤਿ ਰਹੇ ਨਹਿ ਨਿਰਨੈ ਹੇਰੀ। ਤਿਨ ਕੋ ਤਨ ਬਿਨਸਸੋ ਸੁਤ ਰਹਸੋ। ਬੈਠਸੋ ਗੁਰਤਾ ਪਦ ਕੋ ਲਹਸੋ॥੨੨॥ਜਾਵਤਿ ਕਰੈਂ ਨਹੀਂ ਨਿਰਧਾਰੇ। ਭਾਵਤਿ ਬਨਹਿ ਨ ਕਰਨਿ ਬਿਗਾਰੇ–ਰਹਸੋ ਗਿਨਤ ਕੁਛ ਹੁਕਮ ਨ ਦਯੋ। ਉਠਸੋ ਸਭਾ ਤੇ ਅੰਤਰ ਗਯੋ॥ ੨੩ ॥ ਦਿਨ ਦੂਸਰ ਮਹਿੰ ਚਿਤਵਤਿ ਸ਼ਾਹੂ। ਆਯੋ ਤਬਿ ਵਜ਼ੀਰਖਾਂ ਪਾਹੂ। ਗੁਰੁ ਬ੍ਰਿਤਾਂਤ ਬੂਝਸੋ ਤਿਸ ਭੀਰ। 'ਸੈਤ ਰੂਪ ਸ਼੍ਰੀ ਅਰਜਨ ਧੀਰ ॥ ੨੪ ॥ ਹਮ ਨੇ ਸੁਨਸੋ ਭਯੋ ਪਰਲੋਕਾ। ਲਵਪੁਰਿ ਮਹਿੰ ਤਿਨ ਦਰਸ ਬਿਲੋਕਾ। ਦੂਤੀ ਕਰਤਿ ਰਹਸੋ ਤਥਿ ਚੇਦੂ। ਸੁਨਿ ਮੈਂ ਭਯੋ ਨ ਨਿਠੁਰ[4] ਬਿਲੰਦੂ॥ ੨੫ ॥ ਅਬਿ ਤਿਨ ਕੋ ਨੰਦਨ ਇਕ ਸੁਨਯੋ।ਅਪਰ ਬ੍ਰਿਤੰਤ ਚੰਦੁ ਨੇ ਭਨਯੋ। ਸੁਭਟ ਸ਼ਸਤ੍ਰ ਜੁਤ ਗਨ ਢਿਗ ਰਾਖੈ। ਦੁੰਦ[5] ਦੇਸ਼ ਕਰਿਬੋ ਅਭਿਲਾਖੈ ॥ ੨੬ ॥ ਇਹ ਪ੍ਰਸੰਗ ਸਭਿ ਮੋਹਿ ਸੁਨਾਵਹੁ। ਪਠਹਿੰ ਸੈਨ ਕੈ ਨਹਿਨ ? ਬਤਾਵਹੁ[6]। ਨਾਹਿ ਤ ਨਰ ਨੀਕੋ ਇਕ ਜਾਇਨਿਕਟ ਹਮਾਰੇ ਲਯਾਇ ਬੁਲਾਇ॥੨੭॥ਜੇ ਚਿਤ ਮਹਿੰ ਨਹਿੰ ਚਹਤਿ ਬਖੇਰਾ। ਆਵਹਿੰ ਦਿੱਲੀ ਪੁਰਿ ਬਿਨ ਬੇਰਾ। ਜੇ ਨਹਿੰ ਮਾਨਹਿ,ਮਨ ਮਹਿੰ ਔਰ[7]।ਗਮਨੈ ਚਮੂੰ ਜਾਇ[8]ਤਿਸ ਠੌਰ[9] ॥ ੨੮ ॥ ਕਿੰਚ-

[1]ਬਿਨਾਂ ਇਲਾਕੇ ਦੀ ਮਲਕੀਅਤ ਦੇ (ਤੇ) ਬਿਨਾਂ ਆਪ ਦੇ ਕਹੇ (ਆਗਿਆ) ਦੇ। [2]ਪੁਸ਼ਟੀ। [3]ਚੁਗਲੀ। [4]ਕਰੜਾ। [5]ਉਪੱਦ੍ਰਵ। [6](ਤੂੰ) ਦੱਸ। [7](ਤਾਂ) ਮਨ ਵਿਚ (ਕੁਛ) ਹੋਰ ਹੈ, (ਭਾਵ ਜੁੱਧ ਦੀ ਇੱਛਾ ਹੈ)। [8](ਤਾਂ ਫਿਰ) ਸੈਨਾਂ ਤੁਰ ਜਾਵੇ।

ਬੇਗ ਅਰੁ ਖਾਨ ਵਜ਼ੀਰ। ਸੁਨਿਕੈ ਸਕਲ ਸ਼ਾਹੁ ਕੇ ਤੀਰ। ਜੁਗ ਕਰ ਜੋਰੇ ਅਰਜ਼ ਗੁਜ਼ਾਰੀ।'ਸ਼੍ਰੀ ਗੁਰ ਅਰਜਨਿ ਪਰ ਉਪਕਾਰੀ॥੨੯॥ਧਨ ਅਨ-ਗਨ ਤੇ ਤਾਲ ਲਵਾਯਹੁ। ਹਿੰਦੂ ਤੁਰਕ ਸਭਿ ਕੇ ਸੁਖਦਾਯਹੁ। ਦੁਤਿਯ ਤਾਲ ਇਕ ਲਗੋ ਬਨਾਵਨਿ। ਤਿਸ ਮਹਿੰ ਬਿਘਨ ਕੀਨਿ ਉਮਰਾਵਨਿ ॥ ੩੦ ॥ ਨਿਤਪ੍ਰਤਿ ਦੇਤੇ ਦੇਗ਼ ਖਰਾਇਤ। ਅਲਹਿ ਖ਼ੁਦਾਇ ਯਾਦ ਹਰ ਸਾਇਤ[1]। ਤਿਨ ਮਹਿੰ ਤਸਕਰ ਆਦਿਕ ਦੋਸ਼ਾ। ਕੌਨ ਸੁਮਤਿ ਸੁਨਿ ਕਰਹਿ ਭਰੋਸਾ ॥ ੩੧ ॥ ਚੰਦੂ ਦਿਵਾਨ ਜਾਤਿ ਨਿਜ ਜਾਨਹਿੰ[2]। ਮਹਿਮਾ ਲਖਹਿ ਨ, ਮਤਸਰ ਠਾਨਹਿ। ਸ਼੍ਰੀ ਅਰਜਨ ਤਨ ਤਜਾਗਜੋ ਤਹਾਂ। ਬੀਤ ਗਈ[3] ਸੋ ਕਹੀਯਹ ਕਹਾਂ ॥ ੩੨ ॥ ਅਬਿ ਤਿਨ ਕੋ ਸੁਤ ਬਲੀ ਬਿਲੰਦ। ਤਰੁਨ ਬੈਸ ਸ਼੍ਰੀ ਹਰਿ ਗੋਵਿੰਦ। ਗੁਰਤਾ ਗਾਦੀ ਕੀਨਿ ਅਬਾਦੀ। ਦਾਸਨਿ ਅਹਿਲਾਦਤਿ ਦੇ ਸ਼ਾਦੀ[4] ॥੩੩॥ ਪੂਜਹਿ ਜਗਤ, ਪਦਾਰਥ ਦੇਤਿ। ਮਨ ਬਾਂਛਤਿ ਗੁਰੁ ਤੇ ਬਰ ਲੇਤਿ। ਤਿਨਹੁ ਸੰਗ ਭੀ ਮਤਸਰ ਧਰੈ। ਚੰਦੂ ਆਪ ਢਿਗ ਦੂਤੀ ਕਰੈ ॥ ੩੪ ॥ ਮਾਲਿਕ ਮੁਲਖ ਆਪ ਤੁਮ ਅਹੋ। ਨਮਾਵ ਸਭਿਨਿ ਕੇ ਕਰਿਬੇ ਚਹੋ। ਬਸਹਿ ਜਥਾ ਸੁਖ ਪ੍ਰਜਾ ਤੁਮਾਰੀ। ਰਾਵ ਰੰਕ ਹਰੁਓ ਅਰੁ ਭਾਰੀ ॥ ੩੫ ॥ ਕੀਰਤਿ ਪਸਰੀ ਅਖਿਲ ਜਹਾਨ। ਸੁਖੀ ਆਸ਼ਿਖਾ ਦੇਤਿ ਮਹਾਨ।ਅਬਿ ਨਿਰਨੈ ਕਰਿ ਸਕਲ ਪ੍ਰਸੰਗ। ਬਰਤਹੁ ਸ਼੍ਰੀ ਅਰਜਨ ਸੁਤ ਸੰਗ॥੩੬॥ਪਠਹੁ ਆਪਿ ਅਬਿ ਕੋ ਉਮਰਾਵ।ਮਿਲਹਿ ਜਾਇ ਕਰਿ ਸਹਿਜ ਸੁਭਾਵ। ਬਿਨੈ ਬਖਾਨਹਿ ਤੁਮਰੀ ਦਿਸ਼ਿ ਤੇ। ਹੁਇ ਪ੍ਰਸੰਨ ਚਿਤ ਆਵਹਿ ਜਿਸ ਤੇ ॥੩੭॥ ਪ੍ਰਥਮ ਪਿਤਾ ਤਿਨ ਕੋ ਚਲਿ ਆਯੋ। ਜਨੋਂ ਕਨੋਂ ਕਰਿ ਤਨੁ ਕੋ ਭਜਵਾਯੋ। ਨਾਂਹਿ ਤ ਕੋਪ ਕਰਹਿ ਦੇ ਸ਼ਾਪ। ਕਹਨੋ ਸਫਲ ਹੁਇ ਜਾਨਹੁ ਆਪ[5] ॥ ੩੮ ॥ ਸੁਨਿ ਕਰਿ ਸ਼ਾਹੁ ਖਾਨ ਕੇ ਬੈਨ। ਕਰਨੋ ਸਰਾਹਨਿ 'ਤੂੰ ਮਤਿ ਐਨ[6]। ਅਪਰ ਸਭਾ ਕੇ ਮਾਨਵ ਬ੍ਰਿੰਦ। ਕਹੈਂ ਤਥਾ ਜਿਮ ਭਾਖਹਿ ਚੰਦੂ[7]॥੩੯॥ਇਸ ਕਾਰਨ ਤੇ ਭੇਜਨਿ ਤੋਰੋ। ਹੈ ਨੀਕੇ ਨਿਰਨੈ ਕਰਿ ਹੋਰੋਂ। ਜਿਮ ਪ੍ਰਸੰਨ ਹੁਇ ਕਰਿ ਚਲਿ ਆਵਹਿੰ। ਪਾਵਨ ਦਰਸ਼ਨ ਅਪਨਿ ਦਿਖਾਵਹਿੰ ॥ ੪੦ ॥ ਇਸ ਕੇ ਸਮ ਨਹਿੰ ਨੀਕੀ ਔਰ। ਕਹੈਂ ਨ ਰਿਸ ਕਰਿ ਕੁਛ ਤਿਸ ਠੌਰ। ਨਹੀਂ ਦੇਸ਼ ਮਹਿੰ ਦੁੰਦ ਉਠਾਵੈਂ।

[1]ਹਰ ਘੜੀ। [2]ਆਪਣੀ ਜਾਤ ਦੇ ਕਰਕੇ ਜਾਣਦਾ ਹੈ। [3]ਬੀਤ ਗਈ (ਗੱਲ)। [4]ਅਨੰਦ ਦੇਕੇ ਖੁਸ਼ੀ ਕਰਦੇ ਹਨ। [5]ਬੁੱਧੀ ਦਾ ਘਰ ਹੈਂ। [6]ਚੰਦੂ।

ਮਿਟਹਿ ਜੁ ਇਮ ਸੰਦੇਹ ਉਪਾਵੈਂ[1] ॥੪੧॥ ਮਿਲਿਬੋ ਪਾਕ ਪੀਰ ਕੋ ਹੋਇ। ਯਾਦ ਖ਼ੁਦਾਇ ਘਰੀ ਸ਼ੁਭ ਸੋਇ। ਯਾਂਤੇ ਬਾਤ ਇਸੀ ਬਿਧਿ ਨੀਕੀ। ਭਨੀ ਗਿਰਾ ਤੈਂ ਭਾਵਤਿ ਜੀਕੀ ॥ ੪੨ ॥ ਹੋਤਿ ਭੋਰ ਕੁਛ ਲੇਹੁ ਅਕੋਰ। ਗਮਨ ਕਰਹੁ ਸਤਿਗੁਰੁ ਕੀ ਓਰ। ਕਰਤਿ ਪ੍ਰਸੰਨ ਇਤਹਿ ਕੋ ਲਯਾਵਹੁ। ਕਿੰਚ-ਬੋਗ ਲੈ ਸੰਗ ਸਿਧਾਵਹੁ' ॥ ੪੩ ॥ ਖਾਂ ਵਜ਼ੀਰ ਸੁਨਿ ਜਹਾਂਗੀਰ ਤੇ। ਹਰਖਯੋ ਜਾਨਯੋ ਮਿਲਨਿ ਪੀਰ ਤੇ। ਆਇਸੁ ਮਾਨੀ ਕੀਨਿ ਸਲਾਮ। ਲੀਨਿ ਸਕੋਲ ਸਮਾਜ ਤਮਾਮ ॥੪੪॥ ਕਲਗ਼ੀ ਜਿਗਾ ਮੁਕਤ ਕੀ ਮਾਲਾ। ਖੀਨ ਖਾਫ[2] ਪਟ ਜ਼ਰੀ ਦੁਸ਼ਾਲਾ। ਅਪਰ ਅਕੋਰ ਜੋਰਿ ਕਰਿ ਸਾਰੀ। ਕਿਤਿਕ ਚਮੂ ਸੰਗ ਕੀਨਸਿ ਤਯਾਰੀ ॥ ੪੫ ॥ ਨੀਕੇ ਸ਼ਕੁਨ ਭਏ ਪੁਰਿ ਨਿਕਸੇ। ਹੇਰਿ ਬਿਚਾਰਤਿ ਗਮਨਤਿ ਬਿਕਸੇ। ਸਨੈ ਸਨੈ ਮਗ ਉਲੰਘਸੋ ਸਾਰੇ। ਸ਼੍ਰੀ ਅੰਮ੍ਰਿਤਸਰ ਪਹੁੰਚ ਨਿਹਾਰੇ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਕਾਸੇ 'ਜਹਾਂਗੀਰ' ਪ੍ਰਸੰਗ ਕਰਨੰ ਨਾਮ ਅਸ਼ਟ ਚੱਤ੍ਵਾਰਿੰਸਤੀ ਅੰਸੁ ॥ ੪੯ ॥

੪੯. [ਜਹਾਂਗੀਰ ਦਾ ਮੱਦਾ। ਗੁਰੂ ਘਰ ਵਿਚ ਮਸਲਤ]।

ਦੋਹਰਾ ॥ ਡੇਰਾ ਕਰਿ ਕੈ ਸੁਧਾਸਰ ਖਾਂ ਵਜ਼ੀਰ ਬੁਧਿਵਾਨ। ਇਕ ਨਰ ਸੁਧਿ ਹਿਤ ਗੁਰੂ ਢਿਗ ਪਠਯੋ ਸੁ ਬਾਕ ਬਖਾਨਿ ॥੨ ॥ ਚੌਪਈ ॥ 'ਕਰਹੁ ਬੰਦਗੀ ਗੁਰੂ ਅਗਾਰੀ। ਪਠਯੋ ਸ਼ਾਹੁ ਮੈਂ ਪਾਸ ਤੁਮਾਰੀ। ਰਾਵਰ ਕੀ ਰਜਾਇ ਜਿਸ ਕਾਲਾ। ਦਿਹੁ ਦਰਸ਼ਨ ਮੁਹਿ ਕਰਹੁ ਨਿਹਾਲਾ' ॥ ੨ ॥ ਗਯੋ ਸੁ ਸਿੱਖਨਿ ਪਾਸ ਸੁਨਾਯੋ। ਤਿਨਹੁ ਜਾਇ ਕਰਿ ਸਕਲ ਬਤਾਯੋ। ਸ਼੍ਰੀ ਹਰਿ ਗੋਬਿੰਦ ਸੁਨਤਿ ਬਖਾਨਾ। 'ਆਜ ਕਰਹੁ ਬਿਸਰਾਮ ਮਹਾਨਾ ॥੩॥ ਹੁਇ ਹੈ ਮੇਲਿ ਹਮਾਰੋ ਕਾਲੀ[3]। ਸੰਧਯਾ ਸਮੈ ਕਰਹੁ ਇਸ ਢਾਲੀ। ਗੁਰੂ ਦੇਗ਼ ਤੇ ਰਸਦ ਪੁਚਾਵਹੁ। ਜੋਤਿਕ ਨਰ,ਪ੍ਰਥਮਹਿ ਪਿਖਿ ਆਵਹੁ ॥੪॥ ਦੇਹੁ ਤੁਰੰਗਨਿ ਕੋ ਹਿਤ ਦਾਨਾ। ਤ੍ਰਿਣਨਿ ਆਦਿ ਸੇਵਾ ਜੋ ਨਾਨਾ'। ਸੁਨਿ ਕਰਿ ਹੁਕਮ ਮਸੰਦਨਿ ਤਬੈ। ਕਹਯੋ ਜਥਾ, ਕੀਨਿਸ ਤਿਮ ਸਬੈ ॥ ੫ ॥ ਕ੍ਰਿਪਾ ਅਪਨਿ ਪਰ ਲਖਿ ਕਰਿ ਆਛੇ। ਸਕਲ ਸੈਨ ਜੁਤਿ ਲੀਨਸਿ ਬਾਂਛੇ। ਖਾਨ ਪਾਨ ਕਰਿ ਸੁਖ ਕੋ ਪਾਏ।ਗੁਰੂ ਸੁਜਸੁ ਕਰਿ ਨਿਸ ਸੁਪਤਾਏ॥੬॥ਪ੍ਰਾਤ ਹੋਤਿ ਅੰਮ੍ਰਿਤ-ਸਰ ਨ੍ਹਾਏ। ਹਰਿਮੰਦਿਰ ਅਰਦਾਸ ਕਰਾਏ। ਧਰਿ ਸ਼ਰਧਾ ਨਿਜ ਸਗੀ

---

[1]ਇਸ ਤਰ੍ਹਾਂ ਦਾ ਸ਼ੰਸਾ ਜੋ (ਅਸੀਂ) ਕਰਦੇ ਹਾਂ ਮਿਟ ਜਾਵੇ। [2]ਜ਼ਰੀ ਦਾ ਬਣਿਆਂ ਕਪੜਾ [ਫਾ:, ਕਿਮਖ਼ਾਬ, ਕਿਮਖ਼ਾਬ]। [3]ਕੱਲ ਨੂੰ।

ਸੰਗ[1]। ਕਰਹਿੰ ਸਰਾਹਨਿ ਕੇ ਸੁ ਪ੍ਰਸੰਗ ॥੭॥ ਸੋ ਦਿਨ ਅਰਧ ਬੀਤਿ ਜਬਿ ਗਯੋ। ਭੇਟ ਸਕਲ ਲੈ ਭਨਾਰ ਸੁ ਭਯੋ।ਸ਼੍ਰੀ ਹਰਿ ਗੋਬਿੰਦ ਦਰਸ਼ ਕਰਾਇਸ। ਤਖਤ ਅਕਾਲ ਜਹਾਂ ਸੁਠ ਥਾਇ ਸੁ ॥ ੮ ॥ ਜਾਮ ਦਿਵਸ ਤੇ ਸਤਿਗੁਰ ਆਏ। ਬਸਤ੍ਰ ਸ਼ਸਤ੍ਰ ਤਨ ਰੁਚਿਰ ਸਜਾਏ। ਬੋਲਤਿ ਆਇ ਨਕੀਬ[2] ਅਗਾਰੀ। ਕੰਚਨਿ ਰਜਤ ਦੰਡ ਕੋ ਧਾਰੀ ॥ ੯ ॥ ਮਨਹੁ ਕੁਰੰਗ ਕੁਦਾਇ ਤੁਰੰਗ। ਸੁੰਦਰ ਸਜਤਿ ਬਿਭੂਖਨਿ ਸੰਗ। ਸੁਭਟ ਸੈਂਕਰੇ ਆਗੂ ਪਾਛੇ। ਸ਼ਸਤ੍ਰ ਬਸਤ੍ਰ ਆਛੇ ਤਨ ਕਾਛੇ[3] ॥੧੦॥ ਨੌਬਤਿ ਬਜਹਿ ਦਰਸ਼ਨੀਪੌਰਿ। ਆਏ ਤਹਿੰ ਸੈਂਢੀ ਸਿਰਮੌਰਾਹਧ ਤੇ ਉਤਰ ਬੰਦਨਾ ਕਰਿ ਕੈ। ਪੁਲ ਪਰ ਗਮਨੇ ਅੰਤਰ ਬਰਿਕੈ ॥੧੧॥ ਨਮੋ ਕੀਨਿ ਹਰਿ ਮੰਦਿਰ ਆਗੇ। ਪੁਨਹਿ ਪ੍ਰਦਛਨਾ ਦੇਵਨਿ ਲਾਗੇ। ਲੇ ਹਰਿ ਪੌਰਿ ਆਚਮਨ[4] ਆਏ। ਬੈਠਿ ਤਖਤ ਪਰ ਗੁਰੂ ਸੁਹਾਏ ॥ ੧੨ ॥ ਸਭਾ ਸਹਤ ਸੁਰਪਤਿ ਜਨੁ ਬੈਸੇ। ਗਾਇੰ ਰਬਾਬੀ ਰਾਗਨਿ ਤੈਸੇ। ਬੈਠੇ ਸੁਨਿ ਸੰਗਤਿ ਬਹੁ ਆਈ। ਦਰਸ਼ਨ ਦੇਖਤਿ ਭੇਟ ਚਢਾਈ ॥੧੩॥ ਤਬਿ ਵਜ਼ੀਰ ਖਾਂ ਗੁਰੂ ਹਕਾਰਾ। ਆਧੋ ਲੇਕਰਿ ਭੇਟ ਉਦਾਰਾ। ਤਰੁਨ ਬੈਸ ਬੈਸੇ ਗੁਰੂ ਹੇਰੇ। ਮਸੁ ਭੀਜਤਿ[5] ਮੁਖ ਸ਼ੁਭਤਿ ਬਡੇਰੇ ॥੧੪॥ ਜਨੁ ਪਸਰਨੋ ਚਹਿ ਤਮ ਢਿਗ ਇੰਦੂ[6]ਕੈ ਅਰਬਿੰਦ ਮਲਿੰਦੈ ਬ੍ਰਿੰਦੂ[7]। ਬੰਦਨ ਕੀਨਿ ਅਨੰਦ ਬਿਲੰਦੇ। ਲਖਿ ਗੁਰੂ ਕੋ ਸੁਖਕੰਦ ਮੁਕੰਦੇ॥ ੧੫॥ ਬੰਦਿ ਹਾਥ ਪੁਨ ਬਿਨੈ ਬਖਾਨੀ।'ਹਜ਼ਰਤ ਤੁਮਹਿ ਬੰਦਗੀ ਠਾਨੀ'। ਬੈਠਨੋ ਨਿਕਟ'ਕੁਸ਼ਲ ਕਹੁ ਆਛੈ?'।ਕਹਨੋ 'ਸਕਲ ਤੁਮ ਕਰੁਨਾ ਬਾਂਛੈ[8] ॥੧੬॥ਬੂਝਨੋ'ਕਹੁ ਕਾਰਨ ਆਗਵਨੂ?।ਪਠਨੋ ਸ਼ਾਹ ਕਾਰਜ ਅਸ ਕਵਨੂ?' ।ਸੁਨਿ ਵਜ਼ੀਰ ਖਾਂ ਜੁਗ ਕਰ ਜੋਰੇ।'ਲੇਨਿ ਹੇਤੁ ਆਯਹੁ ਤੁਮ ਓਰੇ ॥ ੧੭॥ ਚਹੈ ਤੁਮਾਰੋ ਦਰਸ਼ਨ ਸ਼ਾਹੂ। ਕੇਤਿਕ ਦਿਨ ਤੇ ਕਰਤਿ ਉਮਾਹੂ। ਸ਼ਰਧਾ ਧਾਰਿ ਅਕੋਰ ਪਠਾਈ। ਸਮ ਮੁਰੀਦ ਕੇ ਬਿਨੈ ਅਲਾਈ' ॥ ੧੮ ॥ ਸੁਨਿ ਕਰਿ ਸ਼੍ਰੀ ਹਰਿ ਗੋਵਿੰਦ ਕਹਨੋ। 'ਬਡੇ ਗੁਰਨਿ ਜਿਮ ਦਰਸ਼ਨ ਚਹਨੋ। ਦੁਸ਼ਟ ਪਾਤਕੀ ਸਦਨ ਉਤਾਰੇ। ਤਹਿੰ ਤਨ ਤਜਿ ਪਰਲੋਕ ਸਿਧਾਰੇ ॥੧੯॥

---

[1]ਆਪਣੇ ਸਾਥੀਆਂ ਨਾਲ। [2]ਦੋਬਦਾਰ ਜੋ ਆਵਾਜ਼ ਦੇਂਦਾ ਹੈ ਆਉਣ ਦੀ [ਅ:,ਨਕ਼ੀਬ]। [3]ਸਜਾਏ ਹੋਏ। [4]ਹਰਕੀ ਪੌੜੀ ਤੋਂ ਅੰਮ੍ਰਿਤ ਲੈਕੇ। [5]ਭਾਵ ਮੁੱਛਾਂ ਦਾੜ੍ਹਾ ਫੁੱਟ ਰਿਹਾ ਹੈ। [6]ਮਾਨੋਂ ਚੰਦ ਪਾਸ ਅਨ੍ਹੇਰਾ ਪਸਰਿਆ ਚਾਹੁੰਦਾ ਹੈ। [7]ਜਾਂ ਭੌਰੇ ਕਵਲ ਦੇ ਉਦਾਲੇ ਆ ਰਹੇ ਹੋਨ। [8]ਕ੍ਰਿਪਾ ਚਾਹੁੰਦੇ ਹੋ।

ਸ਼ਾਹਨਿ ਕੋ ਅਸ ਅਹੋ ਅਵਾਹਨਿ[1]।ਨਹਿੰ ਸੁਧਿ ਕਰੀ ਕੈਸਿ ਹੁੰ ਪਾਵਨਿ[2]। ਸੁਨਿ ਵਜ਼ੀਰਖਾਂ ਪੁਨਹ ਬਤਾਈ। 'ਚੁਗਲੀ ਅਬਿ ਉਗਲੀ ਤਿਸ ਥਾਈਂ ॥ ੨੦ ॥ ਦੁਸ਼ਮਨ ਬਾਤ ਕਰੈ ਅਣਹੋਤੀ । ਹੁਇ ਕਿਮ, ਕਿਮਹੂੰ ਕਰਹਿ ਉਦੋਤੀ[3]।ਮਿਲਹੁ ਆਪ ਅਬਿ ਹਜ਼ਰਤ ਸੰਗਿ। ਬਿਦਤਿ ਹੋਹਿ ਸਭਿ ਛਪਨੋ ਪ੍ਰਸੰਗ ॥ ੨੧ ॥ ਦਿੱਲੀ ਚਲਹੁ ਸੁ ਬਦਲਾ ਲੇਹੁ । ਦੁਸ਼ਟ ਪਾਤਕੀ ਸਿਰ ਪਗ ਦੇਹੁ । ਬਿਨਾਂ ਮਿਲੇ ਨਹਿੰ ਪ੍ਰਾਪਤਿ ਹੋਵਹਿ[4] । ਨਹੀਂ ਤਿਦਾਰਕ ਮੂਰਖ ਜੋਵਹਿ[5]॥੨੨॥ਅਬਿ ਹਜ਼ਰਤ ਕੋ ਬਹੁਤ ਸਿਖਾਯੋ। ਮੁਝ ਬੁਝਨੋ ਮੈਂ ਸਕਲ ਬਤਾਯੋ।ਸੁਨਤਿ ਸ਼ਾਹੁ ਨੇ ਮੋਹਿ ਪਠਾਵਾ।–ਆਨੋ ਜਾਇ ਗੁਰੂ ਇਸ ਥਾਵਾ– ॥ ੨੩ ॥ ਸੁਨਿ ਕਰਿ ਨਿਰਨੈ ਹੋਵਹਿ ਸਾਰੀ । ਜਿਮ ਸ਼੍ਰੀ ਅਰਜਨ ਸੰਗਿ ਗੁਜ਼ਾਰੀ । ਚਲਨਿ ਆਪਿ ਕੋ ਦਿੱਲੀ ਨੀਕੋ । ਭਲਾ ਆਪ ਕੋ ਭਾਵਤਿ ਜੀ ਕੋ ॥ ੨੪ ॥ ਇਕ ਤੌ ਸ਼ਾਹੁ ਸੰਦੇਹ ਮਿਟਾਵੈ । ਦੂਤੀਏ ਬਦਲਾ ਤੁਮ ਕੋ ਪਾਵੈ[6]।ਆਗੇ ਆਪ ਅਹੋ ਸਰਬੱਗਜ਼ਾਕਜ਼ਾ ਹਮ ਜਾਨਿ ਸਕਹਿੰ ਅਲਪੱਗਜ਼[7]॥ ੨੫ ॥ ਅਪਨਿ ਹਿਤੂ ਲਖਿ ਸ਼੍ਰੀ ਗੁਰੂ ਤਬੈ । ਹੋਨਿਹਾਰ ਉਰ ਜਾਨਤਿ ਸਬੈ। ਕਹਯੋ ਕਿ 'ਟਿਕਹੁ ਆਜ ਕੀ ਰੈਨਿ । ਕਹੈਂ ਪ੍ਰਾਤ ਕੋ ਉੱਤਰ ਬੈਨ' ॥੨੬॥ ॥ਕਹਿ ਸੁਨਿ ਕਰਿ ਇਮ ਸੰਧਜ਼ਾ ਹੋਈ।ਨਿਜ ਨਿਜ ਥਾਨ ਗਏ ਸਭਿ ਕੋਈ। ਪਿਖਿ ਸਰੂਪ ਸੁਨਿ ਬਾਕ ਅਮੋਲੇ । ਕਰਿ ਵਜ਼ੀਰ ਖਾਂ ਅਨੰਦ ਅਤੋਲੇ ॥ ੨੭ ॥ ਟਿਕਯੋ ਜਾਮਨੀ ਅਪਨੇ ਡੇਰੇ । ਖਾਨ ਪਾਨ ਗੁਰੁ ਪਠਯੋ ਘਨੇਰੇ । ਅਪਨਿ ਮਾਤ ਸੰਗ ਬਾਤ ਜਨਾਈ।'ਹਮਹਿੰ ਸ਼ਾਹੁ ਨੇ ਪਠਯੋ ਬੁਲਾਈ'॥੨੮॥ ਸੁਨਤਿ ਗੰਗ ਚਿਤ ਚਿੰਤ ਬਿਸਾਲਾ । ਸੁਤ ਕੇ ਸੰਮਤ ਹੁਇ ਤਿਸ ਕਾਲਾ । ਗਨ ਮਸੰਦ ਅਰ ਸਿੱਖਨ ਜੁ ਸਜ਼ਾਨੇ।ਪਠਯੋ ਜੁ ਨਰ ਸਗਰੇ ਸੰਗ ਆਨੇ' ॥ ੨੯ ॥ ਨਿਸ ਮਹਿੰ ਸ਼੍ਰੀ ਮਾਤਾ ਕੇ ਪਾਸ । ਸਭਾ ਕਰੀ ਸਤਿਗੁਰੁ ਸੁਖ ਰਾਸਿ । ਜਥਾ ਜੋਗ ਬੈਠੇ ਜਬਿ ਸਬੈ।ਸ਼ਾਹੁ ਪ੍ਰਸੰਗ ਸੁਨਾਯੋ ਤਬੈ॥੩੦॥'ਬਡੇ ਗੁਰਨਿ ਕੇ ਸੰਗੀ ਅਹੋ । ਸਜ਼ਾਨੇ ਸਭਿ ਨਿਜ ਨਿਜ ਮਤਿ ਕਹੋ । ਮਿਲਨਿ ਸ਼ਾਹੁ ਸੰਗ ਹੈ ਇਹ ਨੀਕੋ ?। ਕਿਧੌਂ ਨਹੀਂ?ਕਿਮ ਭਾਵਤਿ ਜੀਕੋ?' ॥੩੧॥ਹੁਤੇ ਪੁਰਾਤਨ ਜਿਤਿਕ ਮਸੰਦ । ਕਹਯੋ ਬਿਚਾਰਤਿ ਬੁੱਧਿ ਬਿਲੰਦ । 'ਆਗੇ ਸ਼੍ਰੀ

[1]ਬੁਲਾਵਣਾ । [2]ਭਾਵ ਕਿਸੇ ਨੂੰ ਖਬਰ ਵੀ ਨਾ ਲੱਗੀ । [3]ਗੱਲ ਹੁੰਦੀ ਕਿਵੇਂ ਹੈ ਤੇ ਦੱਸਦਾ ਕਿਵੇਂ ਹੈ । [4](ਬਦਲਾ) ਨਹੀਂ ਪ੍ਰਾਪਤ ਹੋਵੇਗਾ । [5](ਮਿਲੇ ਬਿਨਾਂ) ਮੂਰਖ ਸਫ਼ਾ ਨਹੀਂ ਵੇਖੇਗਾ । [6]ਆਪ ਨੂੰ ਬਦਲਾ ਲੈ ਵੇਵੇ । [7]ਆਦਮੀ ਭੇਜਕੇ ਸਾਰੇ ਸਾਥ ਲਿਆਂਵੇ (ਸਿੱਖ ਮਸੰਦ ਆਦਿ) ।

ਅਰਜਨ ਜੀ ਗਏ। ਚੰਦੂ ਦੁਸ਼ਟ ਕਹਾਂ ਕਰਿ ਦਏ ॥ ੩੨ ॥ ਘਰ ਸ਼ਾਹੁਨਿ ਕੇ ਅਧਿਕ ਅੰਧੇਰ*। ਮਿਲਿ ਇਕ ਬੇਰਿ ਨ ਬੂਝੈਂ ਫੇਰਿ। ਅਪਰ ਨਹੀਂ ਕਿਨਿ ਖਬਰ ਸੁਨਾਈ। ਗੁਜ਼ਰਨੋ ਗਜ਼ਬ ਸੁ ਰਾਖਿ ਛਪਾਈ ॥੩੩॥ ਅਸ ਅੰਧੇਰ, ਤਹਾਂ ਕਨੋਂ ਜਾਵਹੁ। ਅਪਨਿ ਆਪ ਕੋ ਨਹੀਂ ਬਚਾਵਹੁ।ਮਹਾਂ ਸ਼ੱਤ੍ਰੂ ਜੋ ਸ਼ਾਹੁ ਦਿਵਾਨ। ਛਲ ਤੇ ਕਰਤਿ ਆਨ ਕੀ ਆਨ ॥ ੩੪ ॥ ਅਪਰ ਨ ਸ਼ਾਹੁ ਨਿਕਟ ਹਿਤਕਾਰੀ। ਤੁਰਕ ਰਾਜ ਗੁਰੁ ਸ਼ਰਧ ਨ ਧਾਰੀ†। ਲਰਨਿ ਬਿਖੈ ਸਮਸਰਤਾ ਨਾਂਹਿ ਨ। ਕੋ ਥਲ ਦੇਸ਼ ਮਵਾਸੀ ਜਾਹਿ ਨ[1] ॥੩੫॥ਜਹਾਂ ਬਸਹਿ ਅਰਿਕੈ ਰਣ ਕਰੈ[2]। ਅਸ[3] ਨ ਭਰੋਸਾ ਕਿਸ ਪਰ ਧਰੈਂ। ਸੰਧਿ ਕਰਨਿ ਅਰੁ ਕਰਨਿ ਬਿਖੇਰੋ। ਦੋਨਹੁੰ ਬਿਖੈ ਦੋਸ਼ ਗਨ ਹੇਰੋ[4]॥੩੬॥ਇਕ ਜੰਗਲ[5] ਜਹਿੰ ਪਾਇ ਨ ਪਾਨਾਂ। ਪਹੁੰਚਿ ਨ ਸਕਹਿ ਸੈਨ ਤਿਸ ਥਾਨੀ। ਜੋ ਕਰਿ ਬੂਝਹੁ ਮਤੋ ਹਮਾਰੋ। ਤੌਨ ਦਸ਼ ਕੇ ਬੀਚ ਸਿਧਾਰੋ ॥ ੩੭ ॥ ਅਪਨੇ ਸਿੱਖ ਬਿਰਾੜ ਘਨੇਰੇ। ਸੋ ਸਭਿ ਮਿਲਹਿਂ ਰਹਹਿਂ ਤੁਮ ਨੇਰੇ।ਅਪਰ ਸੰਗਤਾਂ ਸਭਿ ਚਲਿ ਆਵੈਂ।ਮਿਟਹਿ[6] ਸ਼ਾਹੁ, ਨਹਿਂ ਪੁਨਹ ਬੁਲਾਵੈ[7] ॥ ੩੮ ॥ ਬਿਧੀ-ਚੰਦ ਜੇਠਾ ਰੁ ਪਿਰਾਣਾ। ਕਹਨਿ ਲਗੇ[8]ਪੁਰਬ ਕਿਮ ਜਾਣਾ?।ਸ਼੍ਰੀ ਅੰਮ੍ਰਿਤ-ਸਰ ਬੈਠੇ ਰਹੀਅਹਿ। ਬਿਗਰਹਿ ਸ਼ਾਹੁ ਜਿ ਨਿਰਨੈ ਲਹੀਅਹਿ ॥ ੩੯ ॥ ਪਠਹਿ ਚਮੂੰ ਤਿਸ ਕੋ ਬਲ ਦੇਖਿ। ਮਿਲਹਿਂ ਕਰਹਿਂ ਸੰਗ੍ਰਾਮ ਵਿਸ਼ੇਖ। ਪੁਨ ਰੋਕੇ ਹਮ ਰਹੈਂ ਨ ਕੈਸੇ। ਸਿਕਤਾ ਤ੍ਰਿਣ ਪੁਲ ਤੇ ਰੌ ਜੈਸੇ[9] ॥੪੦॥ ਜੰਗਲ ਦੇਸ਼ ਪ੍ਰਵੇਸ਼ਹਿ ਜਾਈ। ਸੈਨ ਸਕੇਲਹਿਂ ਭਹਿਂ ਸਮੁਦਾਈ। ਬਿਨ ਬਿਗਰੇ ਬਿਨ ਨਿਰਨੈ ਕਰੈ। ਨਹਿਂ ਪ੍ਰਸਥਾਨ ਮਤੋ ਹਮ ਧਰੈਂ[7] ॥ ੪੧ ॥ ਸ਼੍ਰੀ ਰੀਗਾ ਸੁਨਿਕੈ ਇਸ ਭਾਂਤੀ। ਪਤਿ ਕੋ ਸਿਮਰਤਿ ਧਰਕਤਿ ਛਾਤੀ। ਨਹਿਨ ਬਿਖੇਰੋ ਤੇ ਸੁਖ ਮਾਨਹਿ। ਸ਼ਾਹੁ ਨਿਕਟ ਤੇ ਸੈਸੈ ਠਾਨਹਿ ॥ ੪੨ ॥ 'ਇਕ

---

[1]ਦੇਸ਼ ਵਿਚ ਕੋਈ ਥਾਂ ਨਹੀਂ ਜਿੱਥੇ (ਕੋਈ) ਆਕੀ ਹੋਵੇ। [2]ਜਿੱਥੇ ਵੱਸ ਕੇ ਕੋਈ ਅੜ ਕੇ ਰਣ ਕਰ ਸਕੇ। [3]ਐਸਾ, ਐਵੇਂ। [4]ਮਿਲਨ ਤੇ ਲੜਨ ਦੋਹਾਂ ਵਿਚ ਕਈ ਦੋਖ ਹੈਨ। [5]ਮਾਲਵਾ। [6]ਟਲ ਜਾਇਗਾ। [7]ਰੇਤ ਅਤੇ ਘਾਹ ਦੇ ਪੁਲ (ਖੰਨ੍ਹਣ ਤੋਂ) ਜਿਵੇਂ ਹੜ੍ਹ ਨਹੀਂ (ਰੋਕਿਆ ਰੁਕਦਾ)।

*ਕਵਿ ਜੀ ਜਗਾ ਜਗਾ ਜਹਾਂਗੀਰ ਦੀ ਤਾਰੀਫ ਕਰਦੇ ਹਨ, ਪਰ ਦੇਖੋ ਇਨ੍ਹਾਂ ਪਾਤਸ਼ਾਹਾਂ ਦੇ ਘਰ ਅੰਧੇਰ ਹੁੰਦਾ ਹੈ, ਇਹ ਨਿਸ਼ਚਾ ਸਾਰੀ ਪਰਜਾ ਦਾ ਕਵਿ ਜੀ ਆਪ ਹੀ ਦੱਸ ਰਹੇ ਹਨ।

†ਤੁਰਕਾਂ ਦਾ ਰਾਜ ਹੈ (ਭਾਵ ਇਹ ਰਾਜ) ਕੋਈ ਭਿਆਨਕ ਸ਼ੈ ਹੈ ਤੇ ਗੁਰੂ ਘਰ ਤੇ ਸ਼ਰਧਾ ਨਹੀਂ ਹੈ, ਇਹ ਗੱਲ ਏਥੇ ਕਵੀ ਜੀ ਹੁਣ ਆਪ ਪਰਤੱਖ ਦੱਸ ਰਹੇ ਹਨ।

ਪੁੱਤ੍ਰਾ ਮੈਂ ਦੇਖਤਿ ਜੀਵਤਿ। ਨਿਕਟ ਰਹਨਿ ਤੇ ਸੀਤਲ ਥੀਵਤਿ। ਕਿਮ ਤੁਮ ਸੰਘਰ ਕਰਨਿ ਉਚਾਰਾ। ਭਯੋ ਤਰੁਨ ਨਹਿੰ ਬਲ ਸੰਭਾਰਾ ॥ ੪੩ ॥ ਕਵਨ ਕਾਜ ਸੁਧਰਹਿ ਜਬਿ ਲਰੋਨਾਹਕ ਬਿਨ ਆਈ ਮ੍ਰਿਤੁ ਮਰੋ*।ਅਸ ਮਸਲਤਿ ਕੋ ਕਬਿਹੁੰ ਨ ਠਾਨਹੁ। ਕਰਹੁ ਬਖੇਰਾ[1] ਸਭਿ ਕਿਛ ਹਾਨਹੁ ॥ ੪੪ ॥ ਅਪਨੋ ਪੁਰਿ ਤਜਾਗਨਿ ਕਿਮ ਚਾਹੋ। ਬਡੇ ਬਿਘਨ ਜਾਨਹੁ ਰਣ ਮਾਹੋ। ਪਿਤਾ ਪਿਤਾਮਾ ਕੋ ਜਹਿੰ ਬਾਸ।ਲਾਇ ਦਰਬ ਜਹਿੰ ਰਚੇ ਅਵਾਸ॥ ੪੫ ॥ ਕੂਪ ਤਾਲ ਆਦਿਕ ਲਗਵਾਏ। ਲੋਕ ਜਤਨ ਤੇ ਨਗਰ ਬਸਾਏ। ਬੁਨਿਆਦੀ[2] ਇਹ ਥਾਨ ਹਮਾਰੋ। ਬਸੋ ਰਹੈਂ ਜਿਮ ਤਥਾ ਉਚਾਰੋ ॥ ੪੬ ॥ ਪ੍ਰਥਮ ਕਰਹੁ ਨਿਰਨੈ ਸਭਿ ਐਸੋ।ਸ਼ਾਹੁ ਹਕਾਰਤਿ ਹੈ ਅਬਿ ਕੈਸੋ। ਜਿਸ ਤੇ ਨਹਿੰ ਬਿਗਰੈ, ਰਸ ਰਾਖੋ। ਇਮ ਬਿਚਾਰ ਕਰਿ ਮਸਲਤਿ ਭਾਖੋ[3] ॥ ੪੭ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੌ 'ਮਸਲਤਿ ਕਰਨਿ' ਕਰਨੰ ਨਾਮ ਪੰਚਾਸਤਿ ਅੰਸੁ ॥ ੪੯ ॥

੫੦. [ਦਿੱਲੀ ਜਾਣ ਦੀ ਤਿਆਰੀ]।

ਦੋਹਰਾ ॥ ਸ਼੍ਰੀ ਗੰਗਾ ਕੇ ਬਾਕ ਸੁਨਿ ਬ੍ਰਿਧ ਭਾਈ ਗੁਰੁਦਾਸ। ਲਖਹਿ ਭਵਿੱਖਤਿ ਸਗਲ ਗਤਿ ਬੋਲੇ ਕਰਤਿ ਪ੍ਰਕਾਸ਼[3] ॥ ੧॥ ਚੌਪਈ ॥ 'ਮਾਤਾ ਜੀ ! ਸੁਨੀਅਹਿ ਹਮ ਕਹੇ। ਸ਼੍ਰੀ ਹਰਿਗੋਵਿੰਦ ਸਭਿ ਗਤਿ ਲਹੇ। ਹੋਨਿਹਾਰ ਇਨ ਤੇ ਨਹਿੰ ਛਾਨੀ। ਜੋ ਕਰਨੋ ਸਗਰੋ ਮਨ ਜਾਨੀ ॥੨॥ ਪ੍ਰਥਮ ਸਪਥ ਹਿਤ ਚੰਦੂ ਮਾਰਨਿ। ਬੈਠਿ ਸਭਿਨਿ ਮਹਿੰ ਕੀਨਿ ਉਚਾਰਨਿ। ਦੁਤੀਏ ਗੁਰ ਅਰਜਨ ਬਿਰਤਾਂਤਿ। ਹੋਵਨਿ ਲਗਨੋ ਅਬਹਿ ਬੱਖਯਾਤਿ ॥ ੩ ॥ ਪਲਟੋ ਲੈਬੇ ਕੋ ਅਬਿ ਸਮੋਂ। ਦਿੱਲੀ ਚਲੋ ਇਹੀ ਮਤ ਹਮੋ[4]। ਬਿਨਾ ਚਲੇ ਨਹਿੰ ਮਾਰਨਿ ਹੋਇਪੂਰਨ ਕਰਹਿੰ ਸਪਥ ਕਰਿ ਜੋਇ[5]॥੪॥ ਸ਼੍ਰੀ ਅੰਮ੍ਰਿਤ-ਸਰ ਬਸਹੁ ਸੁਖਾਰੇ। ਜਹਾਂਗੀਰ ਨਹਿੰ ਕਰਹਿ ਬਿਗਾਰੇ। ਆਗੇ ਸ਼ਾਹਿ-ਜਹਾਂ ਜਬਿ ਹੋਇ। ਜਿਮ ਗੁਰੁ ਕਰਹਿੰ ਬਰਤਿ ਹੈ ਸੋਇ॥੫॥ਅਬਿ ਚੰਦੂ ਕੋ ਗਰਦ ਮਿਲਾਵਹੁ। ਸੁਜਸੁ ਬਿਸਾਲ ਜਗਤ ਮਹਿੰ ਪਾਵਹੁ। ਇਕ ਵਜ਼ੀਰ ਖਾਂ ਨਿਤ ਢਿਗ ਸ਼ਾਹੁ। ਸਤਿਗੁਰੁ ਕੋ ਸੇਵਕ ਸੁਖ ਚਾਹੁ ॥੬॥ ਤਿਸ ਨੇ ਸਰਬ

---

[1](ਜੇ) ਬਖੇੜਾ ਕਰੋਗੇ ਤਾਂ। [2]ਮੁੱਢ ਦਾ। [3]ਪ੍ਰਗਟ। [4]ਸਾਡਾ ਹੈ। [5]ਜੋ ਕੀਤੀ ਹੈ।

*ਕਵਿ ਜੀ ਇਸ ਵੇਲੇ ਮਾਤਾ ਜੀ ਵਲੋਂ 'ਮਾਂ ਦੀ ਮਮਤਾ' ਦਾ ਕਮਾਲ ਦਿਖਾ ਰਹੇ ਹਨ, ਮਾਤਾ ਜੀ ਉਸ ਵੇਗ ਵਿਚ ਹੋਰ ਸਾਰਾ ਕੁਛ ਭੁੱਲ ਕੇ ਆਪਣੇ ਮੋਹ ਦੇ ਭਾਵ ਅੱਖਾਂ ਅੱਗੇ ਲਿਆਕੇ ਬਿਧੀ ਚੰਦ ਤੇ ਜੇਠੇ, ਪਿਰਾਣੇ ਦੀ ਗੱਲ ਨੂੰ ਕੱਟ ਰਹੇ ਹਨ, ਬੇਅਦਬੀ ਦਾ ਭਾਵ ਨਹੀਂ।

ਬਾਤਿ ਸਮੁਝਾਈ।–ਚਲਹਿੰ ਗੁਰੂ, ਚੰਦੂ ਲੇਂ ਘਾਈ[1]। ਜਹਾਂਗੀਰ ਚਹਿ ਫਰਜ਼ ਉਤਾਰ॥ਲਿਹੁ ਪਲਟਾ ਜਿਸ ਨੇ ਗੁਰ ਮਾਰਾ–॥੭॥ਨਹਿੰ ਆਛੇ ਕੁਛ ਕਰਨਿ ਬਖੇਰਾ। ਬਿਗਰੇ ਪਰਿ ਹੈ ਜੰਗ ਬਡੇਰਾ। ਕੌਨ ਕਾਜ ਹਿਤ ਕਰਹੁ ਬਿਖਾਦਾ। ਅਸ ਕੀਜਹਿ ਜਿਮ ਹੁਇ ਅਹਿਲਾਦਾ॥੮॥ ਸ਼੍ਰੀ ਅਰਜਨ ਸਭਿ ਅੰਤਰਜਾਮੀ। ਚਹੈਂ ਸੁ ਕਰੈਂ ਜਗਤ ਕੇ ਸ੍ਵਾਮੀ। ਸਮੋ ਜਾਨਿ ਤਨ ਤਜਿਬੇ ਆਵਾ। ਸਿਮਰਨੋ ਗਯਾਨੀ[2] ਸ੍ਰਾਪ ਅਲਾਵਾ॥ ੯॥ ਸਾਚੁ ਕਰਨਿ ਹਿਤ ਬਚ ਤਿਸ ਕੇਰਾ। ਦੈ ਚੰਦੂ ਸਿਰ ਦੋਸ਼ ਬਡੇਰਾ। ਗਏ ਬਿਕੁੰਠ ਮੁਕੰਦ ਸੁਛੰਦੋ। ਨਹੀਂ ਪ੍ਰਤੰਤਰ[3] ਰੂਪ ਅਨੰਦੋ* ॥੧੦॥ ਪੰਚਹੁ ਸਤਿਗੁਰੁ ਕੋ ਅਬਿ ਰੂਪ। ਸ਼੍ਰੀ ਹਰਿ ਗੋਵਿੰਦ ਜੋਤਿ ਅਨੂਪਾ ਜਿਮ ਚਾਹੈਂ ਇਹ ਕਰਹਿੰ ਗੁਸਾਈ। ਸਭਿ ਪਰ ਬਲੀ ਚਿੰਤ ਨਹਿੰ ਕਾਈ॥ ੧੧ ॥ ਮਹਾਂ ਪ੍ਰਤਾਪਵੰਤ ਰਣਧੀਰ। ਇਨ ਕੀ ਸਮ ਨਹਿੰ ਅਪਰ ਸਰੀਰ[3]। ਇਸ ਪ੍ਰਕਾਰ ਜਬ ਬ੍ਰਿਧ ਨੇ ਕਹਯੋ। ਸ਼੍ਰੀ ਗੰਗਾ ਨੀਕੋ ਮਨ ਲਹਯੋ॥ ੧੨ ॥ ਸਤਿਗੁਰੁ ਮੰਦ ਮੰਦ ਮੁਸਕਾਏ। ਕਹਯੋ ਕਿ 'ਚਹਸਿ ਦੁਸ਼ਟ ਮਰਿਵਾਏ। ਬ੍ਰਿਧ ਕੋ ਕਹਨੋ ਨ ਫੇਰਹਿ ਕੋਈ। ਜਿਮ ਬਚ ਕਹਿ ਤਿਮ ਹੀ ਸਚੁ ਹੋਈ॥੧੩॥ਹੋਨਿਹਾਰ ਸੋ ਕਰਹਿ ਉਚਾਰੀ। ਜੋ ਉਚਰਹਿ ਸੋ ਹੋਵਨਿਹਾਰੀ। ਪਾਹਨ ਰੇਖ ਮਿਟਹਿ ਨਹਿੰ ਜੈਸੇ। ਗਜ ਰਦ ਨਿਕਸਿ ਨ ਪ੍ਰਵਿਸ਼ਹਿੰ ਕੈਸੇ[4] ॥੧੪॥ ਸੁਨਿ ਗੁਰੁ ਤੇ ਗੁਰੁਦਾਸ ਬਖਾਨੀ। 'ਖਸ਼ਟ ਗੁਰਨਿ ਢਿਗ ਇਹੁ ਅਗਵਾਨੀ[5]। ਸ਼ੁਭ ਮਤਿ ਇਨ ਸਮ ਕਿਸ ਕੀ ਕਹੀਅਹਿ। ਨਿਪੁਨ ਜਿਤੇਂਦ੍ਰੀ ਮਨ ਬਸਿ ਲਹੀਅਹਿ॥ ੧੫ ॥ ਇਨ ਕੀ ਮਸਲਤਿ ਸਭਿ ਸੁਖਦਾਈ। ਦਿੱਲੀ ਚਲਨਿ ਮੋਹਿ ਮਨ ਭਾਈ॥ ਇਸ ਮਤ ਤੇ ਸੁਖ ਬਾਸ ਅਵਾਸਾ[6]। ਦੁਤੀਏ ਚੰਦੂ ਦੁਸ਼ਟ ਬਿਨਾਸ਼ਾ॥੧੬॥

[1]ਚੰਦੂ ਨੂੰ ਮਾਰ ਲੈਣਗੇ। [2]ਭਾਵ ਕਾਹਨੇ ਨੇ ਜੋ। [3]ਅਧੀਨ। [4]ਹਾਥੀ ਦੇ ਚੰਦ ਬਾਹਰ ਨਿਕਲੇ ਫੇਰ ਅੰਦਰ ਨਹੀਂ ਵੜਦੇ। [5]ਮੂਖੀਆ। [6]ਇਸ ਸਲਾਹ ਨਾਲ (ਇਕ ਤਾਂ) ਘਰ ਸੁਖੀ ਵੱਸੇਗਾ।

*ਜਹਾਂਗੀਰ ਦੇ ਆਪਣੇ ਲਿਖੇ ਮੁਜਬ ਉਸ ਦੇ ਦਿਲ ਵਿਚ ਤਅੱਸਬ ਦਾ ਗੁੱਸਾ ਭਰਿਆ ਸੀ ਕਿ ਮੁਸਲਮਾਨਾਂ ਨੂੰ ਬੀ ਮੁਰੀਦ ਬਣਾਉਂਦੇ ਹਨ, ਇਨ੍ਹਾਂ ਨੂੰ ਕਿਵੇਂ ਮੁਕਾਵਾਂ ? ਸੋ ਖੁਸਰੇ ਦਾ ਬਹਾਨਾ ਮਾਤ੍ਰ ਸੁਣਦੇ ਸਾਰ ਬਿਨਾਂ ਤਹਿਕੀਕਾਤ ਕੀਤੇ, ਚੰਦੂ ਤੇ ਤਅੱਸਬੀ ਹੁੱਦੇਦਾਰ ਆਦਿ ਵੈਰੀਆਂ ਦੇ ਆਖੇ ਲੱਗਕੇ ਕਤਲ ਦਾ ਹੁਕਮ ਦੇ ਦਿਤਾ ਸੀ। ਸੋ ਇਸ ਹਿਸਾਬ ਗੁਰੂ ਜੀ ਸਤ ਧਰਮ ਦੇ ਪ੍ਰਚਾਰ ਬਦਲੇ ਸਾਕਾ ਕਰ ਗਏ, ਇਹ ਬਾਤ ਜਹਾਂਗੀਰ ਦੇ ਲੇਖ ਤੋਂ ਬੀ ਸਾਬਤ ਹੋ ਗਈ। ਕਾਨ੍ਹੇ ਦਾ ਸ੍ਰਾਪ ਪੂਰਾ ਕਰਨਾ ਤੇ ਚੰਦੂ ਨੂੰ ਦੋਸ਼ ਦੇਣਾ ਆਦਿ ਬਾਤਾਂ ਦੁਛ ਮੁੱਲ ਨਹੀਂ ਰੱਖਦੀਆਂ। ਵਿਸ਼ੇਸ਼ ਲਈ ਦੇਖੋ, ਇਸੇ ਰਾਸ ਦੇ ਅੰਸੂ ੩੭ ਅੰਕ ੪੮ ਦੀ ਹੇਠਲੀ ਟੂਕ।

ਤ੍ਰਿਭੋਏ ਸਪਥ ਕਰਹਿੰਗੇ ਪੂਰੀ*। ਮਿਲਨਿ ਸ਼ਾਹੁ ਸੋਂ ਹ੍ਵੈ ਬਿਧਿ ਰੂਰੀ। ਕਰਤਿ ਅਨੰਦ ਬਿਲੰਦ ਬਿਲਾਸਾ। ਆਇ ਸੁਧਾਸਰ ਬਾਸਹਿੰ ਬਾਸਾ'॥੧੭॥ ਸ਼੍ਰੀ ਗੰਗਾ ਸੁਨਿ ਮਨ ਹਰਖਾਨੀ। 'ਇਹ ਸਭਿ ਬਡਿਅਨਿ ਕੇ ਇਸਥਾਨੀ। ਇਨ ਕੋ ਕਹਨਿ ਕਰਨਿ ਹੀ ਬਨੈ। ਸ਼ੁਭ ਸਭਿ ਹੋਇ ਜਥਾ ਬਚ ਭਨੈਂ ॥ ੧੮ ॥ ਖਾਂਵਜ਼ੀਰ ਜਿਮ ਜੁਗਤਿ ਬਤਾਵੈ। ਮਿਲਨਿ ਸ਼ਾਹ ਸੋਂ ਤਿਮ ਬਨਿ ਆਵੈ। ਨਿਤਪ੍ਰਤਿ ਨਿਕਟ ਹਕਾਰਨਿ ਕਰੀਅਹਿ। ਦਾਨ ਮਾਨ ਦੇ ਤੋਸਨ[1] ਧਰੀਅਹਿ† ॥ ੧੯ ॥ ਤੁਰਕਨਿ ਗਨ ਮਹਿ ਅਤਿ ਹਿਤਕਾਰੀ। ਰਾਖਹੁ ਮੇਲਿ ਰਹੈ ਅਨੁਸਾਰੀ। ਸਕਲ ਸ਼ਾਹੁ ਸੋਂ ਬ੍ਰਿਥਾ ਜਨਾਵੈ। ਆਛੇ ਕਹਿ ਕਹਿ ਤੁਮਹਿ ਮਿਲਾਵੈ'॥੨੦॥ਇਮ ਮਸਲਤਿ ਕਰਿ ਸ਼੍ਰੀ ਗੁਰੁ ਤਬੈ। ਉਠੇ, ਗਏ ਨਿਜ ਨਿਜ ਥਲ ਸਬੈ। ਸੁਪਤਿ ਜਥਾ ਸੁਖ ਨਿਸਾ ਬਿਤਾਈ। ਜਾਗੇ ਜਾਬ ਪ੍ਰਭਾਤਿ ਹੁਇ ਆਈ ॥ ੨੧ ॥ ਸੌਚ ਸ਼ਨਾਨ ਕੀਨਿ ਬਿਧਿ ਆਛੇ। ਸਭਾ ਲਾਇ ਬੈਠੇ ਕਹਿ ਪਾਛੇ। 'ਖਾਂ ਵਜ਼ੀਰ ਕੋ ਆਨਿ ਹਾਕਰੋ। ਕਹਹੁ ਜਾਇ ਥਿਤ ਸਭਾ ਮਝਾਰੋ'॥੨੨॥ ਹੁਕਮ ਸੁਨਤਿ ਨਰ ਤੁਰਨ ਗਯੋ। ਡੇਰੇ ਜਾਇ ਨਿਹਾਰਤਿ ਭਯੋ। 'ਸਤਿਗੁਰੁ ਕਰਮੋ ਯਾਦ ਤੁਝ ਭਾਈ। ਗਮਨਹੁ, ਬੈਠੇ ਸਭਾ ਲਗਾਈ'॥੨੩॥ ਕਰਿ ਉਰ ਹਰਖ ਪਹਿਰਿ ਪਟ ਆਛੇ। ਚਲਿ ਆਯੋ ਤਿਮ ਨਰ ਕੇ ਪਾਛੇ। ਕਿੰਚਬੇਗ ਲੀਨਹੁ ਨਿਜ ਸਾਥ। ਦਰਸੇ ਜਾਇ ਸਤਿ-ਗੁਰੂ ਨਾਥ॥੨੪॥ਬੰਦੇ ਹਾਥ ਬੰਦਗੀ ਕੀਨਿ।ਗੁਰ ਕੇ ਕਹੇ ਗਯੋ ਆਸੀਨ[2]। ਕਿੰਚਬੇਗ ਕਰ ਜੋਰਿ ਉਚਾਰਾ।'ਹਜ਼ਰਤਿ ਬਾਂਛਤਿ ਦਰਸ ਤੁਮਾਰਾ ॥੨੫॥ ਸ਼੍ਰੀ ਅਰਜਨ ਕੋ ਸਿਮਰਤਿ ਰਹਮੋ। ਕਰਿ ਕਾਂਰ ਪ੍ਰੇਮ ਸੁਜਸੁ ਕਹੁ ਕਹਮੋ। ਸੁਨੀ ਕੁਟਿਲਤਾ ਚੰਦੂ ਕੇਰੀ। ਰਿਦੈ ਬਿਸੂਰਤਿ ਭਾ ਬਹੁ ਬੇਰੀ॥੨੬॥ ਤੁਮ ਤੇ ਸੁਨਹਿ ਬ੍ਰਿਤਾਂਤ ਜੁ ਸਾਚਾ। ਸਿਰ ਤੇ ਚਾਹਿਸਿ ਫਰਜ਼ ਉਤਾਰਾ। ਯਾਂਤੇ

---

[1]ਪ੍ਰਸ਼ੰਨ। [2]ਬੈਠ ਗਿਆ।

*ਇਹ ਸਧਾਰਣ ਨੀਤੀ ਦੀਆਂ ਬਾਤਾਂ ਹੋ ਰਹੀਆਂ ਹਨ, ਗੁਰੂ ਹਿਰਦੇ ਵਿਚ ਬਹੁਤ ਉਚੇ ਭਾਵ ਹੈਸਨ, ਜੋ ਆਮ ਸਮਝ ਤੋਂ ਬਹੁਤ ਉਚੇਰੇ ਉਡਦੇ ਸਨ, ਕੁਛ ਪਿੱਛੇ ਦਰਸਾ ਆਏ ਹਾਂ।

†ਦਾਨ ਮਾਨ ਦੇਕੇ ਮਤਲਬ ਸਾਧਣਾ ਭਾਈ ਗੁਰਦਾਸ ਜੀ ਦੀ ਕਲਮ ਦੱਸ ਰਹੀ ਹੈ ਕਿ ਉਸ ਉਚੇ ਦਿਮਾਗ ਦੇ ਗਬਰ ਵਿਚ ਆਉਣ ਵਾਲੀਆਂ ਗਲਾਂ ਨਹੀਂ ਸਨ, ਨਾ ਹੀ ਕਵੀ ਜੀ ਦਾ ਇਹ ਭਾਵ ਹੈ। ਉਪਰ ਛੇ ਅੰਕ ਵਿਚ ਆਖਿਆ ਹੈ ਕਿ ਵਜ਼ੀਰ ਖਾਂ ਗੁਰੂ ਕਾ ਸੇਵਕ ਪ੍ਰੇਮੀ ਹੈ, ਸੋ ਸਿਖ ਨੂੰ ਸਿਰੋਪਾ ਦਾ ਦੇਵਣਾ ਤੇ ਉਸ ਦੇ ਭਾਵ ਦਾ ਸਤਿਕਾਰ ਕਰਨਾ ਸ਼ਿਸ਼ਟਾਚਾਰ ਹੈ।

ਉਚਿਤ ਆਪ ਕੋ ਆਛੇ। ਦੀਜਹਿ ਦਰਸ ਸ਼ਾਹੁ ਬਹੁ ਬਾਂਛੇ' ॥ ੨੭ ॥ ਪੁਨ ਵਜ਼ੀਰਖਾਂ ਬਾਕ ਸੁਨਾਵੈ। 'ਹਜ਼ਰਤਿ ਪ੍ਰੇਮ ਸਮੇਤ ਬੁਲਾਵੈ।ਬਡੇ ਗੁਰੁਨਿ ਕੋ ਸੁਨਜੋ ਬ੍ਰਿਤਾਂਤ। ਮੁਖ ਤੇ ਹਾਹ ਕਹੀ ਪਛੁਤਾਤ'॥੨੮॥ਸ਼੍ਰੀ ਨਾਨਕ ਗਾਦੀ ਬਡ ਜਾਨਹਿ। ਸਦਾ ਅਦਾਇਬ ਰਾਖਿ ਬਖਾਨਹਿ। ਕਹਿ ਬਹੁ ਬਾਰਿ ਦੋਸ਼ ਗਨ ਚਾਰੀ'।ਚੁਗਲ[3]ਸ਼ਾਹੁ ਕੀ ਸੁਮਤਿ ਬਿਗਾਰੀ ॥੨੯॥ ਸੋ ਕੁਕਰਮ ਕੋ ਅਬਿ ਫਲ ਪਾਵੈ। ਦੇਹ ਅਕਾਰਣ ਮੂਢ ਉਠਾਵੈ। ਗੁਰੁ ਸੈਭਨਿ ਕੋ ਦ੍ਰੋਹੀ ਹੋਇ। ਸਕਹਿ ਬਚਾਇ ਨ ਬਿਧਿ ਲੌ[4] ਕੋਇ ॥ ੩੦ ॥ ਅਬਿ ਕੀਜਹਿ ਚਲਿਬੇ ਕੀ ਤਯਾਰੀ। ਹਮ ਹਰਖਹਿੰ ਜਬਿ ਲਿਹੁ ਰਿਪੁ ਮਾਰੀ'। ਕ੍ਰਿਪਾ ਦ੍ਰਿਸ਼ਟਿ ਤੇ ਦੇਖਿ ਗੁਸਾਈਂ। ਬੋਲਤਿ ਮੰਦ ਮੰਦ ਮੁਸਕਾਈ ॥੩੧॥'ਸਤਿ-ਗੁਰ ਘਰ ਕੋ ਤੂੰ ਸਿਖ ਅਹੈਂ। ਅਪਰ ਦੁਸ਼ਟ ਚੰਦੂ ਹਿਤ ਚਹੈਂ'। ਗਨ ਤੁਰਕਨਿ ਬਨ ਬੰਸ ਬਿਸਾਲੂ[5]। ਤੋ ਸਮ ਸਫਲਜੋ ਕੋਇ ਰਸਾਲੂ[6] ॥੩੨॥ ਉਰ ਸ਼ਰਧਾ ਪਿਖਿ ਪ੍ਰੇਮ ਬਡੇਰਾ। ਮਾਨ ਸਹਤ ਮਾਨਜੋ ਬਚ ਤੇਰਾ। ਦਿੱਲੀ ਕੋ ਕਰਿ ਹੈਂ ਪ੍ਰਸਥਾਨਾ। ਬਿਫਲ ਨ ਤੋਰ ਆਗਮਨਿ ਠਾਨਾ'॥੩੩॥ਸੁਨਤਿ ਬੰਦਗੀ ਕਰਿ ਹਰਖਾਯੋ। 'ਸਤਿਗੁਰੁ ਧੰਨਿ ਮੋਹਿ ਅਪਨਾਯੋ !। ਰੋਗ ਜਲੰ-ਧਰ ਉਦਰ ਬਿਸਾਲਾ। ਪੀੜਾ ਦੇਤਿ ਮਹਾਂ ਸਭਿ ਕਾਲਾ ॥ ੩੪ ॥ ਪਰਜੋ ਸਦਨ ਬਿਲਲਾਵਤਿ ਰਹੌਂ।ਹੋਤਿ ਬਿਖਾਦ ਸਕਲ ਹੀ ਸਹੌਂ। ਨਿਕਟ ਗਰੀ ਮਹਿੰ ਸਿਖ ਇਕ ਜਾਵਤਿ। ਪਾਠ ਸੁਖਮਨੀ ਮੁਖਹੁੰ ਅਲਾਵਤਿ ॥ ੩੫ ॥ ਜਬਿ ਮਮ ਕਾਨ ਪਰੀ ਧੁਨਿ ਆਨਿ। ਪੀਰਾ ਭਈ ਉਦਰ ਕੀ ਹਾਨਿ। ਸਿਖ ਸ਼ਨਾਨ ਹਿਤ ਗਯੋ ਅਗਾਰੀ।ਹੋਨਿ ਲਗੀ ਬਾਧਾ ਪੁਨ ਭਾਰੀ॥੩੬॥ਕਿਤਿਕ ਬੇਰਿ ਮਹਿੰ ਸਿਖ ਪੁਨ ਆਯੋ। ਪਾਠ ਸੁਖਮਨੀ ਮੈਂ ਸੁਨਿ ਪਾਯੋ। ਬਹੁਰ ਭਯੋ ਸੁਖ ਰਿਦੇ ਬਿਚਾਰਾ। ਇਸ ਤੇ ਮਿਟਤਿ ਕਸ਼ਟ ਮਮ ਭਾਰਾ॥੩੭॥ ਇਤਨੇ ਮਹਿੰ ਸਿਖ ਜਬਿ ਚਲਿ ਗਯੋ। ਧੁਨਿ ਕੋ ਸੁਨਤਿ ਨ ਮੈਂ ਪੁਨ ਭਯੋ। ਬਾਧਾ ਅਧਿਕ ਬਧੀ ਤਬਿ ਮੇਰੇ। ਜਾਨੀ ਮਹਿਮਾ ਮਨ ਤਿਸ ਬੇਰੇ॥੩੮॥ਪਠਿ ਕਰਿ ਨਰਕੋ ਸੋ ਬੁਲਵਾਯੋ।ਜਬਿ ਗੁਰੁ ਸਿੱਖ ਨਿਕਟ ਚਲਿਆਯੋ।ਸਰਬ ਬ੍ਰਿਤਾਂਤ ਬੂਝਿ ਕਰਿ ਰਾਖਾ। ਪਾਠ ਸੁਖਮਨੀ ਬਿਤ ਹੈ ਭਾਖਾ॥੩੯॥ ਜਬਿ ਲੌ ਸੁਨਜੋ

[1]ਪਛੁਤਾਕੇ। [2]ਬਹੁਤੀ ਚੁਗਲੀ ਕਰਕੇ। [3]ਚੁਗਲ (ਚੰਦੂ) ਨੇ। [4]ਬ੍ਰਹਮਾਂ ਤਕ। [5]ਹੋਰ (ਉਮਰਾਵ) ਦੁਸ਼ਟ ਚੰਦੂ ਦਾ ਹਿਤ ਚਾਹੁੰਦੇ ਹਨ। [6]ਤੁਰਕਾਂ ਦਾ ਸਮੂਹ ਵਡੇ ਬਾਂਸਾਂ ਦਾ ਬਨ ਹੈ, ਭਾਵ ਅਨ ਉਪਕਾਰੀ ਤੇ ਨਿਰਾਫਲ ਹੈ। [7]ਕੋਈ (ਇਕ) ਅੰਬ ਹੈ।

ਨ ਪੀਰਾ ਭਈ। ਹਟੇ ਪਾਠ, ਪੁਨ ਤੈਸੇ ਥਿਈ।ਤਬਿ ਮੈਂ ਸਿੱਖ ਅਪਰ ਢਿਗ ਰਾਖੇ। ਨਿਸ ਦਿਨ ਪਾਠ ਸੁਖਮਨੀ ਭਾਖੇਂ ॥ ੪੦ ॥ ਮਾਨਜੋ ਗੁਰ ਹਿਤ ਕਰਨਿ ਕਰਾਹੁ। ਸੁਨਤਿ ਸੁਨਤਿ ਭਾ ਸਭਿ ਰੁਜ ਦਾਹ। ਕਿਤਿਕ ਦਨੋਸ ਮਹਿੰ ਭਯੋ ਅਰਾਮ। ਕਰਿ ਸ਼ਨਾਨ ਰੁਜ ਗਏ ਭਮਾਮ ॥੪੧॥ਬਡੇ ਗੁਰੁਨਿ ਢਿਗ ਮੈਂ ਤਬਿ ਆਯੋ। ਸਕਲ ਬਿਨੈ ਭਨਿ ਸੀਸ ਨਿਵਾਯੋ। ਉਰ ਸ਼ਰਧਾ ਲਖਿ ਕੈ ਸਿਖ ਕੀਨੋ। ਲਿਯੋ ਅਲੰਬ ਭਯੋ ਰੁਜ ਹੀਨੋ ॥ ੪੨॥ਇਮ ਮੋਕਹੁ ਗੁਰ ਭੇ ਸੁਖਦਾਈ। ਰੋਗ ਸੋਗ ਤੇ ਲੀਨਿ ਬਚਾਈ। ਤਬਿ ਕੋ ਮੈਂ ਸਿਖ ਰਾਵਰਿ ਘਰ ਕੋ। ਅਪਰ ਨ ਪ੍ਰਿਯ ਤੁਮ ਤੇ ਮਮ ਉਰ ਕੋ ॥ ੪੩॥ ਮੁਝ ਤੇ ਸੇਵਾ ਬਨੀ ਨ ਕੋਈ। ਕ੍ਰਿੱਤ ਅਚਾਨਕ ਲਵਪੁਰਿ ਹੋਈ। ਸ਼ਾਹੁ ਸੰਗ ਚਢਿ ਕਰਿ ਚਲਿ ਗਏ। ਕਿਸ ਤੇ ਸੁਧ ਨਹਿੰ ਸੁਨਿਤੇ ਭਏ॥੪੪॥ ਜਿਮ ਰਾਵਰਿ ਕੋ ਪਿਤਾ ਮਹਾਨ। ਗਨ ਤੁਰਕਨਿ ਮਹਿੰ ਮੁਝ ਸੁਖਦਾਨ। ਤਿਮ ਅਬਿ ਕ੍ਰਿਪਾ ਆਪ ਕਰਿ ਦੀਨੀ। ਸਫਲੀ ਮੋਹਿ ਬਸੀਠੀ[1] ਕੀਨੀ ॥ ੪੫ ॥ ਜਨ ਪ੍ਰੇਮੀ ਕੇ ਆਪ ਅਧੀਨ। ਕਰੁਨਾ ਕਰਹੁ ਜਾਨਿ ਕਰਿ ਦੀਨ। ਬਿਰਦ ਗਰੀਬ ਨਿਵਾਜ਼ ਤੁਮਾਰਾ। ਗਮਨ ਮਤੋ ਕਿਯ, ਸੋ ਸੰਭਾਰਾ[2] ॥੪੬॥ ਤਬਿ ਸਤਿਗੁਰ ਕਰਿ ਖੁਸ਼ੀ ਬਿਸਾਲੀ। ਕਹਜੋ 'ਪਯਾਨ ਮਹੂਰਤਿ* ਕਾਲੀ।ਜੁਗ ਕੋਸਨਿ ਪਰਿ ਹੁਇ ਹੈ ਭੋਰਾ। ਪੁਨ ਬਹੁ ਗਮਨਹਿੰ ਅਗਲਿ ਸਵੇਰਾ'॥੪੭॥ ਸੁਭਟ ਆਦਿ ਮਾਨਵ ਜੇ ਸਾਰੇ।ਤਮਾਰੀ ਕਰਨੀ ਗੁਰੂ ਉਚਾਰੇ।ਸੁਨਿ ਸਭਿ-ਹਿਨਿ ਕੈ ਭਾ ਉਤਸਾਹੂ। ਸ਼ਸਤ੍ਰ ਬਸਤ੍ਰ ਸਜਿ ਰਿਦੇ ਉਮਾਹੂ ॥ ੪੮ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਬਜ਼ੀਰਖਾਨਿ ਮਿਲਨ' ਪ੍ਰਸੰਗ ਬਰਨਨੰ ਨਾਮ ਪੰਚਾਸਤੀ ਅੰਸੂ ॥ ੫੦ ॥

੫੧. [ਦੇ ਕੋਹਾਂ ਤੇ ਡੇਰਾ]।

ਦੋਹਰਾ॥ਉਠੇ ਸਭਾ ਤੇ ਸਤਿਗੁਰੂ ਪੁਨ ਮਾਤਾ ਢਿਗ ਜਾਇ। ਨਮੋ ਕਰੀ ਬੈਠੇ ਤਬਹਿ ਚਲਨਿ ਪ੍ਰਸੰਗ ਸੁਨਾਇ ॥ ੧ ॥ ਚੌਪਈ ॥ ਮਸਲਤਿ ਭਈ 'ਭੋਰ ਪ੍ਰਸਥਾਨਾ। ਪਹੁੰਚਹਿ ਦਿੱਲੀ ਸ਼ਾਹੁ ਸਥਾਨਾ। ਪਾਛੇ ਬ੍ਰਿਧ ਭਾਈ ਗੁਰਦਾਸ। ਸਕਲ ਕਾਰ ਕਰਿ ਹੈਂ ਤੁਮ ਪਾਸਿ ॥ ੨ ॥ ਸਭਿ ਬਿਧਿ ਮਹਿੰ ਦੋਨਹੁ ਬਹੁ

---

[1]ਵਿਚੋਲਗੀ। [2]ਸੋ (ਬਿਰਦ) ਸੰਭਾਲਿਆ ਹੈ। *ਮਹੂਰਤ ਤੋਂ ਭਾਵ ਮਹੂਰਤ ਸੋਧਣਾ ਨਹੀਂ ਲੈਣਾ ਚਾਹੀਏ ਕਿਉਂਕਿ ਸਤਿਗੁਰੂ ਜੀ ਦੇ ਇਹ ਪਵਿੱਤ੍ਰ ਵਾਕ ਹਨ:—"ਥਿਤੀ ਵਾਦ ਸੋਵਹਿ ਮੁਗਧ ਗਵਾਰ" ॥ [ਬਿਲਾ: ਮ: ੫ ਪ੍ਰ: ਸਭ] ਕਿੰਤੂ ਜਿਵੇਂ ਕਹੀਂਦਾ ਹੈ, 'ਘੜੀ ਭਰ ਚਲਾਂਗੇ' ਤਿਵੇਂ 'ਮਹੂਰਤ ਮਾਤਰ ਕਲ੍ਹ ਚਲਾਂਗੇ' ਭਾਵ ਥੋੜਾ ਸਫਰ ਕਰਾਂਗੇ।

ਸਯਾਨੇ। ਹਰਿਮੰਦਿਰ ਕੀ ਸੇਵ ਮਹਾਨੇ। ਆਵਨਿ ਜਾਨੋ ਸੰਗਤਿ ਕੇਰਾ। ਦੇਗ ਚਲਾਵਨਿ ਕਾਜ ਬਡੇਰਾ ॥ ੩ ॥ ਸਰਬ ਅਕੋਰ ਸੰਭਾਰਨਿ ਕਰਨੀ। ਜਿਤਿਕ ਮਸੰਦ ਤਿਨਹੁੰ ਸੁਧਿ ਧਰਨੀ। ਸਿੱਖਨਿ ਕੋ ਦੈਬੋ ਸਿਰੁਪਾਉ।ਸਦਾ ਕਾਰ ਇਹ ਸਹਿਜ ਸੁਭਾਉ'॥੪।ਸੁਨਿ ਜਨਨੀ,ਸੁਤ ਕੋ ਬ੍ਰਿਹ ਜਾਨਾ। ਮਹਾਂ ਸਨੇਹ ਰਿਦਾ ਅਕੁਲਾਨਾ। ਜਬਿ ਕੇ ਜਨਮੇਂ, ਦੇਖਤਿ ਰਹੀ। ਅਬਿ ਲੌ ਪ੍ਰਿਥਕ ਭਈ ਕਬਿਨਹੀਂ॥੫॥ਲੋਚਨ ਜਲ ਬੂੰਦੇਂ ਝਲਕਾਈ।ਦੀਰਘ ਸ੍ਵਾਸ ਭਰਤਿ ਦੁਖ ਪਾਈ। 'ਸੁਨਹੁ ਪੁੱਤ੍ਰ! ਸਮਝਾਵੌਂ ਕਹਾਂ। ਗੁਰ ਗਾਦੀ ਚਿਤਿ ਬੁਧਿ ਮਤਿ ਮਹਾਂ[1] ॥੬॥ ਭੂਤ ਭਵਿੱਖਜਤਿ ਕੇ ਸਰਬੱਗਜ। ਕਜਾ ਬਚ ਕਹੈ ਜੀਵ ਅਲਪੱਗਜ।ਤਉ ਸੁਚੇਤ ਰਹੋ ਸਭਿ ਕਾਲ।ਨਹੀਂ ਦੁਸ਼ਟ ਕੇ ਪਰਿਯੋ ਜਾਲ[2] "੭॥ ਦੋਹੀ ਮਹਾਂ, ਦਯਾ ਨਹਿੰ ਜਾਂਕੇ। ਕਰਮ ਚੰਡਾਲ ਹਿੰਦੁ ਤਨ ਤਾਂਕੇ। ਤੁਮਰੇ ਪਿਤਾ ਮਹਾਂ ਸਮਰੱਥ।ਭੰਜਨ ਘੜਨ ਜਿਨਹੁੰ ਕੇ ਹੱਥ ॥੮ ॥ ਛਿਮਾ ਨਿਧਾਨ ਸ਼ਾਂਤਿ ਚਿਤ ਹੋਇ। ਦੁਸ਼ਟ ਅਘੀ ਹਤਿ ਕਰਨੋ ਨ ਕੋਇ। ਸ਼ਕਤਿ ਬਿਸਾਲੀ ਨਹੀਂ ਜਨਾਈ।ਤਜਨੋ ਸਰੀਰਸਮਾ ਨਿਧਰਾਈ॥੯॥ਤਿਸ ਬਿਧਿ ਆਪ ਚਲੇ ਢਿਗ ਸ਼ਾਹੁ। ਬੈਸ ਨਵੀਨ ਧਰਤਿ ਉਤਸਾਹੁ।ਹੋ ਸੁਤ ਮੈਂ ਵਾਰੀ ਬਹੁਵਾਰੀ[3]।ਬਿਨਾ ਪਿਖੇ ਮੁਝ ਸੰਕਟ ਭਾਰੀ॥੧੦॥ਇਕ ਅਲੰਬ ਤੁਮ ਦੇਖਤਿ ਰਹੌਂ।ਸਦਾ ਅਨੰਦ ਰਿਦੇ ਬਹੁ ਲਹੌਂ।ਕਹਾਂ ਕਰੌਂ ਮੈਂ ਤੁਮ ਤੇ ਪਾਛੇ। ਪੁੱਤ੍ਰ ਸਦਨ ਜਬਿ ਪਿਖੌਂ ਨ ਆਛੇ॥੧੧॥ਉਦਨੋ ਪਾਪ ਫਲ ਰਹੌਂ ਇਕੇਲੀ*।

---

[1](ਆਪ) ਮਹਾਨ ਬੁਧਿਵਾਨ ਹੋ। [2]ਬੰਧਨ ਵਿਚ। [3]ਮੈਂ ਬਹੁਤ ਵਾਰ ਕੁਰਬਾਨ ਹਾਂ।

*ਵਾਤਸਲ ਰਸ ਦਾ ਨਕਸ਼ਾ ਖਿੱਚਣ ਲਈ ਸਾਧਾਰਣ ਮਾਤਾ ਦੇ ਪ੍ਰੇਮ ਦਾ ਵਰਣਨ ਸੁਹਣਾ ਹੈ, ਅਰ 'ਕਰਮ ਸਰਬਥਾ ਬਲਵਾਨ ਹੈ' ਇਸ ਗੱਲ ਦਾ ਚੰਗਾ ਪ੍ਰਤਿਪਾਦਨ ਹੈ, ਪਰ ਸਾਈਂ ਦੇ ਚਰਨਾਂ ਨਾਲ ਲਿਵ ਪ੍ਰਾਪਤ ਮਾਤਾ ਗੰਗਾ ਜੀ, ਗੁਰੂ ਅਰਜਨ ਜੀ ਦੀ ਅਰਧੰਗੀ,ਪੂਰਨ ਸ਼ਰਧਾ ਤੇ ਸਿੱਖੀ ਭਾਵਨਾ ਵਾਲੀ, ਕਰਮ ਖੰਡ ਦੀ ਉਡਾਰੀ ਵਾਲੀ ਮਾਤਾ, ਕਦ ਕਰਮਾਂ ਤੇ ਪਾਪਾਂ ਦਾ ਨਾਂ ਲੈਕੇ ਐਸਾ ਪ੍ਰਲਾਪ ਕਰ ਸਕਦੀ ਹੈ, ਉਹ ਜਾਣਦੀ ਹੈ, 'ਕਰਮ ਬਧ ਤੁਮ ਜੀਉ ਕਹਤ ਹੋ ਕਰਮਹਿ ਕਿਨਿ ਜੀਉ ਦੀਨੁਰੇ ॥' ਮਾਤਾ ਉਸ ਦਰਜੇ ਦੀ ਵਜਕਤੀ ਹੈ 'ਧਰਮ ਰਾਇ ਅਬ ਕਹਾ ਕਰੇਗੋ ਜਉ ਫਾਟਿਓ ਸਗਲੋ ਲੇਖਾ' ॥ 'ਧਰਮ ਰਾਇ ਕਾ ਦਫਤਰੁ ਸੋਧਿਆ ਬਾਕੀ ਰਿਜਮ ਨ ਕਾਈ' ॥ ਇਹ ਸੱਚ ਹੈ ਕਿ ਮਾਤਾ ਜੀ ਦਾ ਮਾੜੀ ਪ੍ਰੇਮ ਤੇ ਗੁਰੂ ਪ੍ਰੇਮ ਇਸ ਵੇਲੇ ਠਾਠਾਂ ਮਾਰਦਾ ਸੀ, ਪਰ ਉਹ ਬੜੇ ਉੱਚੇ ਅਰਸ਼ੀ ਭਾਵਾਂ ਦਾ ਇਕ ਉਮਡਾਉ ਸੀ, ਜਿਸ ਵਿਚ ਰਜ਼ਾ ਦਾ ਸਹਾਰਾ ਬੋਹਿਥਾ ਸੀ। ਅੰਕ ੨੫ ਵਿਚ ਕਵਿ ਜੀ ਆਪ ਮਾਤਾ ਜੀ ਨੂੰ 'ਸੁਮਤਿ ਪ੍ਰਬੀਨੀ' ਦੱਸਦੇ ਹਨ।

ਰਿਦੇ ਪ੍ਰਤੀਖਤਿ ਅਧਿਕ ਦੁਹੇਲੀ। ਕਰਹੁ ਸ਼ੀਘ੍ਰਤਾ ਆਵਿਨਿ ਮਾਂਹੀ। ਮੁਝ ਦਿਸ਼ਿ ਪਿਖਹੁ ਬਿਸਾਰਹੁ ਨਾਂਹੀ ॥੧੨॥ ਨਿਤ ਪ੍ਰਤਿ ਸੁਧਿ ਪਹੁੰਚਾਵਨਿ ਕਰੀਅਹਿ। ਸਾਵਧਾਨਤਾ ਸਭਿ ਬਿਧਿ ਧਰੀਅਹਿ। ਕਰਮ ਕਾਲ ਕਰਿ ਭਯੋ ਵਿਯੋਗ। ਇਸ ਮਹਿੰ ਬਸਿ ਨਾਹਿਨ ਕਿਸੁ ਲੋਗ'॥੧੩॥ ਸ਼੍ਰੀ ਹਰਿ-ਗੋਵਿੰਦ ਸੁਨਿ ਜਨਨੀ ਤੇ। ਧੀਰਜ ਦੀਨਿ ਭਾਖਿ ਸੁਭ ਰੀਤੇ। 'ਨਹਿੰ ਕੀਜਹਿ ਚਿਤ ਮਹਿੰ ਦੁਚਿਤਾਈ। ਗੁਰ ਸਹਾਇ ਤੇ ਸ਼ੁਭ ਬਨਿਆਈ ॥੧੪॥ ਜਬਹਿ ਫਰਾਗ਼ਤਿ[1] ਕੀ ਬਿਧਿ ਜੋਵੈਂ। ਨਹਿੰ ਠਹਿਰਹਿੰ ਆਵਨਿ ਭਬਿ ਹੋਵੈ। ਕੁਸ਼ਲ ਛੇਮ ਕੀ ਸੁਧਿ ਪਹੁੰਚਾਵੈਂ। ਸਭਿ ਬਿਧਿ ਤੇ ਅਨੰਦ ਉਪ-ਜਾਵੈਂ' ॥੧੫॥ ਇਮ ਭਨਿ ਸੁਨਿ ਜਨਨੀ ਕੇ ਸੰਗਿ। ਜਿਤ ਕਿਤ ਬਿਦਤਨੋ ਚਲਨਿ ਪ੍ਰਸੰਗ। ਕਰਿ ਤਯਾਰੀ ਸੇਵਕ ਸਮੁਦਾਇ। ਸੁਭਟ ਸ਼ਸਤ੍ਰ ਬਸਤਰ ਤਨ ਲਾਇ ॥੧੬॥ ਚਹੀਅਹਿ ਵਹਿਰ ਜਿ ਵਸਤੁ ਅਨੇਕ। ਕਰੀ ਸੰਭਾ-ਰਨਿ ਗਿਨਿ ਗਿਨਿ ਏਕ। ਤਿਸ ਦਿਨ ਤਯਾਰੀ ਕਰਤਿ ਗੁਜ਼ਾਰਾ। ਭਈ ਜਾਮਨੀ ਖਾਇ ਅਹਾਰਾ ॥ ੧੭ ॥ ਸੁਪਤਿ ਜਥਾ ਸੁਖ ਪ੍ਰਾਤੀ ਜਾਗੇ। ਸੌਚ ਸ਼ਨਾਨ ਕਰਨਿ ਸਭਿ ਲਾਗੇ। ਬਸਤ੍ਰ ਸ਼ਸਤ੍ਰ ਸਤਿਗੁਰੂ ਸਜਾਏ। ਖੜਗ ਧਨੁਖ ਤਰਕਸ਼ ਅੰਗ ਲਾਏ ॥ ੧੮ ॥ ਤਯਾਰ ਹੋਨਿ ਕੋ ਬਜਨੋ ਨਿਸ਼ਾਨਾ। ਜਨੁ ਘਨੁ ਘੋਖਤਿ ਘੋਖ ਮਹਾਨਾ[2]। ਕਸੇ ਤੁਰੰਗਨਿ ਤੰਗ ਬਨਾਏ। ਸੁਭਟ ਸੁਚੇਤ ਤਯਾਰ ਹੁਇ ਆਏ ॥ ੧੯ ॥ ਸਤਿਗੁਰ ਲੈ ਪ੍ਰਸਾਦਿ ਸਮੁਦਾਏ। ਸ਼੍ਰੀ ਹਰਿ ਮੰਦਿਰ ਕੀ ਦਿਸ਼ਿ ਆਏ। ਕਰੀ ਨਮੋ ਹੁਇ ਖਰੇ ਅਗਾਰੀ। ਕੁਸ਼ਲ ਸਕਲ ਹਿਤ ਬਿਨੈ ਉਚਾਰੀ ॥੨੦॥ ਲਖਿ ਸਥਾਨ ਸ਼ੁਭ ਪਿਤਾ ਪਿਤਾਮਾ। ਦਈ ਪ੍ਰਦੱਛਨ ਕੀਨਿ ਪ੍ਰਨਾਮਾ। ਕਰਿ ਕੈ ਪੂਜ ਪ੍ਰਸਾਦ ਬੂਤਾਯੋ। ਸਗਰੀ ਸੰਗਤਿ ਸਾਦਰ ਪਾਯੋ ॥ ੨੧ ॥ ਪੁਨ ਸਤਿਗੁਰੁ ਨਿਜ ਮਾਤਾ ਪਾਸ। ਆਇ ਨਮੋ ਕਰਿ ਦੇਤਿ ਹੁਲਾਸ। ਗਮਨਿ ਸਮੈਂ ਲਖਿ ਦ੍ਰਿਗ ਜਲ ਰੋਕਾ। ਬਾਰਿ ਬਾਰਿ ਸੁਤ ਬਦਨ ਬਿਲੋਕਾ॥੨੨॥'ਸ਼੍ਰੀ ਨਾਨਕ ਆਦਿਕ ਗੁਰੁ ਪੰਚ। ਸਦਾ ਸਹਾਇਕ ਹੁਇੰ, ਸੁਖ ਸੰਚ[3]। ਬਿਘਨ ਅਨੇਕ ਬਿਦਾਰਨਿ ਕਰੈਂ। ਸਖਾ ਮਿਲਾਇ,ਰਿਪੁਨਿਪਰਹਰੈਂ[4]'॥੨੩॥ਮਸਤਕ ਚੁਮਤਿਗਰੇ ਲਗਾਇਵਾਭਈ ਬਿਥਸਿ ਕੁਛ ਕਹਯੋ ਨ ਜਾਇਵ। ਗਯੋ ਗਰਾ ਭਰਿ ਗਦ ਗਦ ਬਾਨੀ।ਸੁਤ ਸਨੇਹ ਮਹਿੰ ਮਤਿ ਲਪਟਾਨੀ ॥੨੪॥ ਕਹਿ ਬਹੁ ਬਾਰਿ ਧੀਰ ਗੁਰ ਦੀਨੀ।

[1]ਵੇਹਲ। [2]ਮਾਨੋਂ ਬੱਦਲ ਦੇ ਗੱਜਣ ਦੀ ਬੜੀ ਗੂੰਜ ਹੈ। [3]ਸੁਖ ਮਿਲਣ। [4]ਸੱਜਣ ਦਾ ਮਿਲ ਮਿਲਾਉਣ ਤੇ ਵੈਰੀਆਂ ਦਾ ਨਾਸ਼ ਕਥਨ।

[1]ਅਹੋ ਮਾਤ! ਤੁਮ ਸੁਮਤਿ ਪ੍ਰਬੀਨੀ। ਅਪਰਨਿ ਕੋ ਸਮੁਝਾਵਨਿ ਬਨੈ।ਕਯੋਂ ਉਰ ਕਰਤਿ ਕਸ਼ਟ ਕੇ ਸਨੈ॥੨੫॥ਕੇਤਿਕ ਦਿਨ ਮਹਿ ਸੁਖ ਸੋਂ ਆਵਹਿ। ਬਸਹਿ ਨਿਕਟ ਆਨੰਦ ਉਪਜਾਵੈਂ'। ਸੁਨਿ ਜਨਨੀ ਬੋਲੀ ਬਡਭਾਗਨਿ। ਸੁੰਦਰ ਸੁਰਤਿ ਸੁਤ ਅਨੁਰਾਗਨਿ[2]॥੨੬॥'ਪੁੱਤ੍ਰ! ਸੁਨਹੁ ਬਡ ਜਤਨ ਕਰੰਤੇ। ਪ੍ਰਾਪਤਿ ਭਏ ਆਪਿ ਦੁਤਿਵੰਤੇ। ਪੁਨਿ ਸ਼ੱਤ੍ਰੁਨਿ ਬਹੁ ਬਿਘਨ ਉਠਾਏ। ਨਿਜਕਰ ਦੇਕਰਿ ਗੁਰੂ ਬਚਾਏ॥੨੭॥ਅਬਿਲੋ ਮੈਂ ਤੁਮ ਪਾਰਨਿ ਕੀਨੇ[3]। ਦੇਖਤਿ ਮੈਂ ਨਿਤ ਤ੍ਰਿਪਤਿ ਬਿਹੀਨੇ। ਇਕ ਪੁੱਤ੍ਰਾ ਦੇਖਹੁ ਦਿਸ਼ਿ ਮੋਹੀ। ਮਿਲਹੁ ਤੁਰਤ ਜਿਮ ਸੁਖ ਮਨ ਹੋਹੀ'॥੨੮॥ 'ਹੇ ਜਨਨੀ! ਜਬਿ ਅਵਸਰ ਪਾਵੌਂ।ਤੁਮਕੋ ਸਿਮਰਿ ਤੁਰਤ ਹੀ ਆਵੌਂ।ਕਰਹੁ ਅਨੰਦ ਬਿਦਾ ਅਬਿ ਦੀਜੈ। ਸਤਿਗੁਰ ਸੌਂਪ ਅਸੀਸ ਭਨੀਜੈ' ॥ ੨੯॥ ਇਮ ਕਹਿ ਬੰਦਨ ਕਰਿ ਘਰ ਨਿਕਸੇ। ਕਮਲ ਬਿਸ਼ਾਲ ਬਿਲੋਚਨ ਬਿਗਸੇ। ਸ਼ੁਭ ਸਜਾਇ ਸੇਵਕ ਹਯ ਲਯਾਯੋ। ਸ਼੍ਰੀ ਸਤਿਗੁਰੁ ਨਾਨਕ ਉਰ ਧਯਾਯੋ ॥੩੦॥ ਭਏ ਅਰੂਢਨਿ ਜਬੈ ਗੁਸਾਈਂ। ਧੁਨਿ ਦੁੰਦਭਿ ਹਨਿ ਡੰਕ ਉਠਾਈ। ਅਸੁ ਅਸੁਵਾਰ ਹੋਇ ਕਰਿ ਚਾਲੇ। ਸੰਗ ਸੁਭਟਿ ਚਢਿ, ਗਹਿ ਅਸਿ ਢਾਲੇ[4] ॥੩੧॥ ਸ਼ਗੁਨ ਭਏ ਚਹੁੰ ਦਿਸ਼ਿ ਤੇ ਨੀਕੇ। ਅਵਿਲੋਕਤਿ ਹੁਲਸਾਵਨਿ ਜੀਕੇ।ਫਰਕਨੋ ਦਹਿਨ ਬਿਲੋਚਨ ਸੁੰਦਰ। ਭੁਜਾਦੰਡ ਦਹਿਨੇ ਬਲ ਮੰਦਰ ॥ ੩੨ ॥ ਨਿਰਮਲ ਦਿਵਸ ਬਾਯੁ ਸੁਖਕਾਰੀ। ਮਿਲੀ ਦੁਘਟ[5] ਧਰਿ ਸੁੰਦਰ ਨਾਰੀ। ਮ੍ਰਿਗਨਿ ਮਾਲ ਦਾਹਨਿ ਕੋ ਆਈ[6]। ਮਧੁਰ ਬਿਹੰਗਨਿ ਸ਼ਬਦ ਸੁਨਾਈ ॥੩੩॥ ਸ਼ੱਤ੍ਰੂ ਬਿਨਾਸ਼ ਜਨਾਵਨਿ ਕਰਿਹੀ। ਸਤਿਗੁਰ ਹਿਤ ਕੋ ਬਿਦਤਾਚਰਹੀ[7]।ਧੌਂਸਾ ਧੁੰਕਤਿ ਜਾਤਿ ਅਗਾਰੀ। ਚਮੂੰ ਤੁਰੰਗਨਿ ਬਲੀ ਪਿਛਾਰੀ ॥ ੩੪ ॥ ਕਿੰਚ-ਬੋਗ ਅਰੁ ਖਾਨ ਵਜ਼ੀਰ।ਭਏ ਅਰੂਢਨਿ ਗਮਨੇ ਧੀਰ। ਹਯਨਿ ਕੁਦਾਵਤਿ ਮਾਰਗ ਜਾਤੇ। ਆਯੁਧ ਬਿੱਦ੍ਯਾ ਮਹਿ ਉਮਹਾਤੇ ॥ ੩੫ ॥ ਦੋਇ ਕੋਸ ਪਰ ਕੀਨਸਿ ਡੇਰਾ। ਉਤਰੇ ਗੁਰੂ ਜਾਇ ਤਿਸ ਬੇਰਾ। ਹੁਤੋ ਮਖਮਲੀ ਤੰਬੂ ਸੁੰਦਰ। ਉਪਰਿ ਜ਼ਰੀ ਪਸ਼ਮ ਪਟ ਅੰਦਰਿ[8]॥੩੬॥ਚਾਂਦੀ ਚੋਬ ਚਤਰਕੀ[9] ਰਚੀ।ਕੰਚਨ ਕਲਸ ਰੁਚਿਰ ਦੁਤਿ ਖਚੀ।ਅਪਰ ਕਨਾਤ ਚਾਨਣੀ ਚਾਰੁ।

[1]ਹਿਰਦੇ ਨੂੰ ਦੁਖ ਸਹਤ ਕਿਉਂ ਕਰਦੀ ਹੈਂ ? [2]ਮੁਹਣੀ ਸੁਰਤ ਵਾਲੇ ਪੁੱਤ੍ਰ ਦੇ ਹਿਤ ਵਾਲੀ। [3]ਪਾਲਣਾ ਕੀਤੀ ਹੈ। [4]ਤਲਵਾਰ ਤੇ ਢਾਲ ਫੜਕੇ। [5]ਦੇ ਘੜੇ। [6]ਮ੍ਰਿਗਮਾਲ (ਖੱਬੇ ਪਾਸਿਓਂ) ਸੱਜੇ ਪਾਸੇ ਵੱਲ ਨੂੰ ਆਈ। [7]ਪ੍ਰਗਟ ਕਰ ਰਹੀ ਹੈ [ਵਿਦਿਤ+ਆਚਰਹੀ]। [8]ਉਤੇ ਜ਼ਰੀ ਤੇ ਅੰਦਰੋਂ ਉੱਨ ਦਾ ਸੀ (ਬਣਿਆ ਹੋਇਆ)। [9]ਸਿਆਣੇ ਆਦਮੀ ਦੀ।

ਰੇਸ਼ਮ ਡੋਰ ਖਿਚੀ ਦਿਸ਼ਿ ਚਾਰ ॥ ੩੭ ॥ ਬੀਚ ਪ੍ਰਯੰਕ ਛਸਾਇ ਨਵੀਨੋ। ਸ੍ਵੱਛ ਬਿਛੌਨਾ ਛਾਦਨਿ ਕੀਨੋ। ਸੇਜ ਬੰਦ ਬਡ ਗੁੰਫੇ ਜ਼ਰੀ। ਔਂਚਿ ਚਹੂੰ ਦਿਸ਼ਿ ਬੰਧਨ ਕਰੀ ॥ ੩੮ ॥ ਧਰਨੋ ਮ੍ਰਿਦੁਲ ਸੁੰਦਰ ਉਪਧਾਨੁ[1]। ਹਯ ਤੇ ਉਤਰਿ ਗੁਰੂ ਭਗਵਾਨ। ਚਢਿ ਪ੍ਰਯੰਕ ਪਰ ਬਠਿ ਬਿਰਾਜੇ।ਜਿਨਕੇ ਨਾਮ ਲੇਤਿ ਜਮ ਲਾਜੇ॥੩੯॥ਫਰਸ਼ ਬਿਸਾਲ ਚਹੂੰਦਿਸ਼ਿ ਹੋਵਾ।ਉਪਜਤਿ ਹਰਖ ਬੈਠਿ ਜਿਨ ਜੋਵਾ।ਗਨ ਮਸੰਦ ਅਰੁ ਬ੍ਰਿਧ ਗੁਰੁਦਾਸ। ਜੋਠਾ ਲੰਛ ਪਿਰਾਲਾ ਪਾਸ॥੪੦॥ ਅਪਰ ਸਿੱਖ ਸਗਰੇ ਚਲਿ ਆਏ। ਨਰ ਨਾਰੀ ਪੁਰਿ ਤੇ ਉਮਡਾਏ। ਜਥਾ ਸ਼ਕਤਿ ਲੈ ਪਾਨ ਉਪਾਇਨਿ। ਅਰਪਹਿੰ ਆਨਿ ਗੁਰੂ ਕੇ ਪਾਇਨਿ॥੪੧॥ਸੁਭਟ ਆਇ ਗਨ ਲਗਨੋ ਦਿਵਾਨ। ਗਾਇੰ ਰਬਾਬੀ ਰਾਗ ਮਹਾਨ। ਚਮਰ ਚਾਰੁ ਚਲਚਾਲ[2] ਢੁਰੈਤਾ*। ਉਠਿ ਅਰਦਾਸ ਕਰਤਿ ਮਤਿਵੈਤਾ ॥੪੨॥ ਸੂਰਜ ਮੁਖੀ ਧਰੇ ਕਰ ਖਰੋ[3]। ਕਿਹ ਕਰ ਦੰਡੁ ਹੇਮ ਕੋ ਖਰੋ। ਮੇਲਾ ਮਹਦ ਸਕੇਲਨਿ ਹੋਵਾ। ਚਢਤਿ ਗੁਰੂ ਦਰਸ਼ਨ ਸਭਿ ਜੋਵਾ ॥੪੩॥ਕੇਤਿਕ ਨਰ ਨਾਰੀ ਹਟਿ ਆਏ। ਸਤਿਗੁਰੁ ਗੁਨ ਬਰਨਤਿ ਸਮੁਦਾਏ। ਕਿਤਿਕ ਨਿਸਾ ਬਸਿਬੇ ਮਤਿ ਧਾਰੀ ।–ਗੁਰੂ ਹਿਤ ਹਮੇ ਪੁੰਨ ਹੁਇ ਭਾਰੀ–॥੪੪॥ਸੰਧਨਾ ਭਈ ਦਰਸ ਕੋ ਦੇਤਿ।ਕ੍ਰਿਪਾ ਦ੍ਰਿਸ਼ਟਿ ਤੇ ਦੁਖ ਹਰਿ ਲੇਤਿ। ਕਿਸ ਕੇ ਸੰਗਿ ਭਨੀ ਮ੍ਰਿਦੁ ਬਾਨੀ। ਕਿਹ ਸਨਮਾਨ ਕੀਨਿ ਸ਼ੁਭ ਜਾਨੀ ॥੪੫॥ ਪੁਰਿ ਜਨ ਸਭਿਨਿ ਸੰਗ ਕਹਿ ਬੈਨ। ਦੀਨਿ ਦਿਲਾਸਾ ਰਹੇ ਸੁ ਰੈਨ। ਖਾਨ ਪਾਨ ਕਰਿਕੈ ਸਮੁਦਾਏ। ਬਹੁਰ ਜਥਾ ਸੁਖ ਮਹਿੰ ਸੁਪਤਾਏ ॥੪੬॥ਖਰੇ ਪਾਹਰੂ ਚਹੁਦਿਸ਼ਿ ਬਿਖੈ। ਅਪਨਿ ਪਰਾਧੋ ਪਰਖਤਿ ਪਿਖੈ। ਸਾਵਧਾਨ ਭਟ ਬਨੇ ਮਹਾਨ। ਸੁਪਤੇ ਸਿਮਰਤਿ ਗੁਰੂ ਭਗਵਾਨ ॥ ੪੭ ॥

ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸ੍ਰੀ ਹਰਗੋਵਿੰਦ ਦਿੱਲੀ ਪ੍ਰਸਥਾਨ' ਪ੍ਰਯੰਕ ਕਰਨੰ ਨਾਮ ਦੇਕ ਪੰਚਸਤਿ ਅੰਸੂ ॥੫੭॥

੫੨. [ਗੁਰੂ ਜੀ ਦਿੱਲੀ ਪੁੱਜੇ]।

ਦੋਹਰਾ।ਸ਼੍ਰੀ ਹਰਿਗੋਵਿੰਦ ਜੀ ਉਠੇ ਕਰਿ ਸਭਿ ਸੌਚ ਸ਼ਨਾਨ। ਬਸਤ੍ਰ ਸ਼ਸਤ੍ਰ ਕੋ ਪਹਿਰ ਕਰਿ ਹੋਤਿ ਭਏ ਸਵਧਾਨ॥੧॥ ਚੌਪਈ॥ ਬਜਨੋ ਕੂਚ ਕੋ ਤਬਹਿ ਨਗਾਰਾ। ਕੀਨਿਸਿ ਤਯਾਰੀ ਕਰਨਿ ਪਧਾਰਾ। ਬ੍ਰਿਧ ਗੁਰੁਦਾਸ ਮਸੰਦ ਜਿ ਬ੍ਰਿੰਦ।ਆਇ ਨਿਕਟ ਬੰਦਤਿ ਕਰ ਬੈਦਿ॥੨॥ ਬੈਠਿ ਗਏ ਚਹੁੰਦਿਸ਼ਿ ਮਹਿੰ

[1]ਤਕੀਆ, ਸਿਰਹਾਣਾ। [2]ਚੰਚਲ ਚਾਲ ਵਿਚ। [3]ਗੋਲ ਪੱਖਾ ਹੱਥ ਵਿਚ ਫੜਕੇ ਖਲੋਤੇ।
*ਪਾ:–ਚੰਚਾਲ ਚਲੈਤਾ।

ਸਾਰੈ। ਸ਼੍ਰੀ ਹਰਿ ਗੋਬਿੰਦ ਬਾਕ ਉਚਾਰੈ।[1]ਬ੍ਰਿਧ ਸਾਹਿਬ! ਭਾਈ ਗੁਰਦਾਸ!। ਤੁਮ ਸਜਾਨੇ ਕਰਿ ਬਾਸ ਅਵਾਸ॥੩॥ ਹਰਿ ਮੰਦਿਰ ਕੀ ਕਰੀਅਹਿ ਸੇਵਾ। ਪੂਜਨਿ ਕਰਹੁ ਸਦਾ ਗੁਰਦੇਵਾ। ਸਿਖ ਸੰਗਤਿ ਆਵਤਿ ਜਿਮ ਆਗੇ। ਸਰਬ ਰੀਤਿ ਕਰਿ ਤਿਮ ਬਛਿਭਾਗੇ॥੪॥ਕਾਰ ਦੇਗ ਕੀ ਤਚਾ ਚਲਾਵਹੁ। ਅਪਰ ਸਰਬ ਕਾਰਜ ਸੁਧਰਾਵਹੁ। ਕਿਤਿਕ ਸੁਭਟ ਰਹਿੰ ਸੰਗ ਤੁਮਾਰੇ। ਦਾਸ ਬਿੰਦ ਹੋਵਹਿੰ ਅਨੁਸਾਰੇ॥੫॥ ਸਦਾ ਪ੍ਰਸੰਨ ਮਾਤ ਕੋ ਰਾਖਹੁ। ਹਮਰੀ ਦਿਸ਼ਿ ਤੇ ਆਛੇ ਭਾਖਹੁ। ਸੰਮਤ[1] ਹੋਇ ਕਾਰ ਕੋ ਕਰੀਅਹਿ। ਸਭਿ ਦਿਸਿ ਸਾਵਧਾਨਤਾ ਧਰੀਅਹਿ[2] ॥੬॥ ਇਮ ਬ੍ਰਿਧ ਕੋ ਸਭਿ ਸੌਂਪਿ ਸਮਾਜਾ। ਚਾਹਨੋ ਚਢਨਿ ਗਰੀਬ ਨਿਵਾਜਾ। ਪੁਰਿਜਨ[2] ਅਰ ਸਿਖ ਸੇਵਕ ਸਾਰੇ। ਸਭਿ ਪਰ ਕਰੁਨਾ ਦ੍ਰਿਸ਼ਟਿ ਨਿਹਾਰੇ ॥੭ ॥ ਦੇ ਕਰਿ ਖੁਸ਼ੀ ਭਏ ਅਸਵਾਰ। ਕਰਿ ਕੈ ਜਥਾ ਜੋਗ ਸਭਿ ਕਾਰ। ਖਾਂ ਵਜ਼ੀਰ ਕੋ ਸੰਗ ਮਿਲਾਏ। ਮਾਰਗ ਦਿੱਲੀ ਭਬਹਿ ਸਿਧਾਏ ॥੮॥ ਆਗੇ ਬਾਜਤਿ ਚਲਹਿ ਨਗਾਰਾ। ਭਾਟ ਨਕੀਬਨਿ ਸੁਜਸੁ ਉਚਾਰਾ। ਜਿਸ ਮਗ ਜਗ ਗੁਰੁ ਕਰਤਿ ਪਧਾਨਾ। ਸੁਨਹਿੰ ਨਾਰਿ ਨਰ ਜੋ ਸੁਧ ਕਾਨਾ ॥ ੯॥ ਜਥਾ ਸ਼ਕਤਿ ਲੇ ਤੁਰਤ ਉਪਾਇਨਿ। ਪੂਜਹਿੰ ਆਨਿ ਗੁਰੂ ਕੇ ਪਾਇਨਿ। ਕ੍ਰਿਪਾ ਦ੍ਰਿਸ਼ਟਿ ਕਰਿ ਚਲਤਿ ਅਗੇਰੇ। ਜਹਿੰ ਕਰਿ ਡੇਰਾ ਹੇਤ ਬਸੇਰੇ ॥੧੦॥ ਤਹਿੰ ਤੇ ਆਇ ਦਰਸ ਕੋ ਕਰੈਂ। ਪੁਰਹਿੰ ਕਾਮਨਾ ਜੋ ਉਰ ਧਰੈਂ। ਹੋਤਿ ਪ੍ਰਭਾਤਿ ਗਮਨ ਕੋ ਠਾਨੈ। ਸੈਨ ਭਟਨਿ ਕੀ ਸਾਥ ਪਧਾਨੈ ॥ ੧੧ ॥ ਮਗ ਮਹਿੰ ਖੇਲਤਿ ਕਰਹਿੰ ਅਖੇਰੇ। ਬਾਜ, ਕੁਹੀ, ਸ਼ਿਕਰੇ ਜੁ ਬਡੇਰੇ। ਬਨ ਕੋ ਜੀਵ ਉਧਾਰਤਿ ਜਾਤੇ।ਪੂਰਬ ਬਡੇ ਭਾਗ ਜਿਨ ਜਾਤੇ ॥ ੧੨॥ ਅਨਿਕ ਬਿਲਾਸਨਿ ਕੋ ਬਿਲਸੰਤੇ[3]। ਪੰਚ ਬਿਧੈ ਗਮਨਤਿ ਹਰਖੰਤੇ। ਖਾਂ ਵਜ਼ੀਰ ਨਿਜ ਸੁਭਟਨਿ ਸਾਥ।ਚਲਤਿ ਸੰਗ ਨਿਤ ਸ਼੍ਰੀ ਗੁਰੁ ਨਾਥ॥੧੩॥ਅਨਿਕ ਰੀਤਿ ਤੇ ਗੁਰੂ ਰਿਝਾਵੈ।ਸ਼ਾਹੁਨਿ ਕੋ ਸੁਪ੍ਰਸੰਗ ਚਲਾਵੈ। ਸੰਗ ਅਖੇਰ ਬ੍ਰਿੱਤ ਕੋ ਕਰੈ। ਜਿਮ ਗੁਰੁ ਹਰਖਹਿੰ ਤਿਮ ਉਰ ਧਰੈ॥ ੧੪॥ ਮਧੁਰ ਬਚਨ ਤੇ ਬਹੁ ਸਨਮਾਨੈ। ਬੈਠਹਿ ਨਿਕਟ ਪ੍ਰੇਮ ਕੋ ਠਾਨੈ। ਜਿਤ ਕਿਤ ਕੇ ਨਰ ਪੂਜੈਂ ਗੁਰਕੋ।ਹੇਰਤਿ ਅਧਿਕਤਿ ਸ਼ਰਧਾ ਉਰ ਕੋ॥੧੫॥ ਸੰਗ ਤੁਰਕ ਗਨ ਮਹਿਮਾ ਹੇਰੇ। ਸੋਪਿ ਕਰਹਿੰ ਸ਼ਰਧਾ ਬਹੁਤੇਰੇ। ਇਸ ਬਿਧਿ ਕੇਤਿਕ ਦਿਨ ਪ੍ਰਸਥਾਨੈ।ਕ੍ਰਮ ਕਰਿ[4] ਸਕਲ ਪੰਚ ਉਲੰਘਾਨੇ ॥੧੬॥

[1]ਭਾਵ ਮਾਤਾ ਜੀ ਦੇ ਅਨੁਸਾਰੀ ਹੋਕੇ। [2]ਨਗਰ ਦੇ ਵਾਸੀ। [3]ਅਨੰਦਾਂ ਨੂੰ ਮਾਣਦੇ ਹੋਏ। [4]ਹੌਲੀ ਹੌਲੀ।

ਬ੍ਰਿਧ ਗੁਰੁਦਾਸ ਮਸੰਦ ਜਿ ਸਾਰੇ। ਗੁਰੁ ਰੁਖਸਦ ਕਰਿ[1] ਸਦਨ ਸਿਧਾਰੇ। ਮਿਲੇ ਮਾਤ ਗੰਗਾ ਕੋ ਜਾਈ। ਬਤਸਨ ਢਿਗ ਜਿਮ ਧੇਨੁ ਲਵਾਈ[2]॥੧੭॥ ਸਿਮਰਤਿ ਸੁਤ ਕੋ ਰਿਦਾ ਦੁਹੇਲੀ।ਮੌਨ ਠਾਨਿ ਕਰਿ ਥਿਰੀ ਅਕੇਲੀ। ਪਤਿ ਬ੍ਰਿਤੰਤ ਕੋ ਚਿਤਵਤਿ ਚਿੰਤਾ।–ਤੁਰਕੇਸ਼ੁਰ[3] ਸੁਧਿ ਨਹੀ ਲਖੰਤਾ ॥ ੧੮ ॥ ਖੱਤ੍ਰੀ ਸ਼ੱਤ੍ਰੂ ਵਧਨੋ ਤਿਸ ਪਾਸੀ। ਗਨ ਛਲਬਲ ਕੋ ਕਰਤਿ ਪ੍ਰਕਾਸ਼ੀ। ਅਬਿ ਭੀ ਚਾਰੀ[4] ਕਰਿ ਬੁਲਵਾਏ–।ਇਮ ਬੈਠੀ ਸੋਚਤਿ ਦੁਖ ਪਾਏ॥੧੯॥ ਹਾਥ ਜੋਰਿ ਬ੍ਰਿਧ ਨੈ ਤਬਿ ਕਹਯੋ[5] ਕਯੋਂ ਮਾਤਾ ਏਤੋ ਦੁਖ ਲਹਯੋ?। ਪੁੱਤ੍ਰ ਤੁਮਾਰੋ ਪ੍ਰਭੂ ਬਲੀ ਹੈ। ਕਰਹਿ ਤਹਾਂ ਸਭਿ ਬਾਤ ਭਲੀ ਹੈ॥੨੦॥ਸਗਰੇ ਜਗ ਸਿਰ-ਜਨਿ ਅਰੁ ਹਾਨਿ।ਨਿਜ ਬਲ ਤੇ ਕਰਿ ਸਕਹਿ ਮਹਾਨ। ਬਡੇ ਗੁਰੁਨਿ ਸਮ ਜਾਨਹੁ ਨਾਂਹੀ । ਤਨੁ ਕੋ ਅੰਤ ਸਮੋਂ ਲਖਿ ਤਾਂਹੀ ॥ ੨੧ ॥ ਦੈ ਕਰਿ ਸਿਰ ਚੇਦੂ ਕੇ ਦੋਸ਼।ਗਏ ਬਿਕੁੰਠ ਰਹੇ ਬਿਨੁ ਰੋਸ*।ਪਿਤ ਕੋ ਪਲਟੋ ਅਬਿ ਇਹ ਲਹੈਂ।ਮਿਲਹਿ ਸ਼ਾਹੁ ਸੋ ਸ਼ੱਤ੍ਰੂ ਦਹੈਂ॥੨੨॥ਨਹਿੰ ਚਿੰਤਾ ਚਿਤ ਕੀਜਹਿ ਮਾਈ। ਮਿਲਹਿੰ ਪੁੱਤ੍ਰ ਸੋਂ ਅਨੰਦ ਉਪਾਈ । ਸੁਖ ਪੌਤ੍ਰਨਿ ਕੋ ਕਰਹਿੰ ਨਿਹਾਰਨਿ । ਸਾਚਿ ਬਚਨ ਮਮ ਕਰਿ ਉਰ ਧਾਰਨ[6] ॥ ੨੩ ॥ ਇੱਤ੍ਯਾਦਿਕ ਬਹੁ ਬ੍ਰਿਧ ਸਮੁਝਾਈ । ਕਹੇ ਬ੍ਰਿੱਧ ਕੇ ਸ਼ਾਂਤਿ ਸੁ ਪਾਈ । ਨਿਤ ਗੰਗਾ ਗੁਰੁ ਨਾਨਕ ਧ੍ਯਾਵੈ । ਕਰਹਿ ਤਿਹਾਵਲ ਬਹੁ ਬਰਤਾਵੈ ॥ ੨੪ ॥ ਨਿਜ ਘਰ ਕੀ ਨਿਤ ਤੋਰਹਿ ਕਾਰੀ । ਸੰਗਤਿ ਆਵੈ ਸਦਾ ਹਜ਼ਾਰੀ । ਹਰਿ ਮੰਦਿਰ ਮਹਿੰ ਪੂਜਾ ਹੋਇ। ਬਾਂਛਤਿ ਕੋ ਪ੍ਰਾਪਤਿ ਸਭਿ ਕੋਇ ॥੨੫॥ ਇਸ ਪ੍ਰਕਾਰ ਸਗਰੋ ਬਿਵ-ਹਾਰ। ਸੰਮਤ ਮਾਤ[7] ਚਲਹਿ ਸਭਿ ਕਾਰ। ਉਤ ਸ਼੍ਰੀ ਹਰਿ ਗੁਵਿੰਦ ਗੁਨ ਖਾਨੀ। ਮਗ ਗਮਨੇ ਜਹਿੰ ਪੁਰਿ ਪਤਿ ਪਾਨੀ[8]॥੨੬॥ਕਰਤਿ ਸਿਵਰ ਦਿੱਲੀ ਪੁਰਿ ਗਏ।ਖਾਂਵਜ਼ੀਰ ਸੰਗ ਬੂਝਤਿ ਭਏ"ਤੁਵ ਮਰਜ਼ੀਕਹੁ ਕੌਨ ਸਥਾਨ? ਡੇਰਾ ਕਰਹਿੰ ਜਹਾਂ ਸੁਖ ਠਾਨਿ ॥ ੨੭ ॥ ਸਰਬ ਰੀਤਿ ਜਹਿੰ ਬਸਹਿੰ ਸੁਖਾਰੇ।ਦਿਨ ਸਮੂਹ ਕੋ ਕਰਨਿ ਗੁਜ਼ਾਰੇ। ਜਹਾਂ ਸੁਭਟ ਰਹਿੰ ਆਛੀ ਰੀਤਿ। ਸੰਗਤਿ ਗਨ ਦਰਸੈ ਜੁਤਿ ਪ੍ਰੀਤਿ[9]॥੨੮॥ਸੁਨਤਿ ਖਾਨ ਕਰ ਜੋਰਿ ਉਚਾਰੀ।

---

[1]ਗੁਰੂ ਜੀ ਨੂੰ ਵਿਦਾ ਕਰਕੇ। [2]ਲਵੇਰੀ ਗਊ ਦੇ ਕੋਲ ਜਿਵੇਂ ਵੱਛੇ। [3]ਜਹਾਂਗੀਰ। [4]ਚੁਗਲੀ। [5]ਮਾਤਾ ਜੀ ਦੀ ਰਾਇ ਅਨੁਸਾਰ। [6]ਜਿੱਥੇ ਪਾਣੀਪਤ ਸ਼ਹਿਰ ਹੈ। *ਇੱਥੇ ਕਵਿ ਜੀ ਆਪ ਦੱਸ ਰਹੇ ਹਨ ਕਿ ਗੁਰੂ ਜੀ ਨੇ ਆਪਣੇ ਕਸ਼ਟਾਂ ਵਿਚ ਕੋਪ ਨਹੀਂ ਕੀਤਾ।

ਬਸਹੁ ਰਿਦੇ ਤੁਮ ਧਯਾਨ ਜੁ ਧਾਰੀ। ਜਹਿਂ ਸਤਿਸੰਗਿ ਪ੍ਰਭੂ ਗੁਨ ਗਾਵੈਂ। ਤਹਾਂ ਬਸਹੁ ਤੁਮ ਕੋ ਬਨਿ ਆਵੈ॥੨੯॥ ਸਿਮਰਹਿਂ ਸੰਤ ਰੂਪਅਬਿਨਾਸ਼ੀ। ਤਿਨ ਕੇ ਆਪ ਬਸਤਿ ਹੋ ਪਾਸੀ। ਨਗਰ ਸੁਧਾਸਰ ਸ਼੍ਰੀ ਹਰਿ ਮੰਦਰ। ਨਿਸ ਦਿਨ ਬਸਹੁ ਤਿਸੀ ਕੇ ਅੰਦਰ॥੩੦॥ਜਿਨ ਕੇ ਸਦਾ ਸਤੋਗੁਨ ਲਹੋ। ਜਨੁ ਪ੍ਰੇਮੀ ਕੇ ਉਰ ਨਿਤ ਰਹੋ। ਜੋ ਮਾਨਹਿ ਭਾਣਾ ਕਰਤਾਰ। ਤਨੁ ਹੈਤਾ ਜੁਤਿ ਤਜੈ ਬਿਕਾਰ॥੩੧॥ ਸਰਲ ਸਧੀਰਜ ਉਰ ਕੋ ਹੇਰੇ। ਤਹਾਂ ਬਾਸ ਨਿਜ ਕਰਹੁ ਬਡੇਰੇ। ਸਤਿਗੁਰੁ ਸ਼ਬਦ ਸਦੀਪਕ ਜਾਗ[1]। ਸਿਹਜਾ ਸਿੱਖਨ ਸੇਵ ਜੁ ਲਾਗ[2] ॥ ੩੨ ॥ ਸੱਤਿਨਾਮ ਸਿਮਰਨਿ ਲਿਵ ਮਹਾਂ। ਇਹ ਸੌਰਭ ਤੇ ਮਹਿਕਤਿ ਜਹਾਂ[3]। ਪ੍ਰੇਮਾ ਭਗਤਿ ਸੁਖਦ ਜਹਿਂ ਪੌਨ। ਬਸਹੁ ਅਨੰਦ ਕਰਿ ਅਸ ਉਰ ਭੌਨ॥੩੩॥ ਇਸ ਪੁਰ ਮਹਿਂ ਮਜਨੂੰ ਅਸਥਾਨ*। ਅਵਿਲੋਕਨਿ ਰਮਣੀਕ ਮਹਾਨ। ਕੋਤਿਕ ਕਹਤਿ ਸੁਨੇ ਮੈਂ ਐਸੇ।ਸ੍ਰੀ ਨਾਨਕ ਜੀ ਤਿਸ ਥਲ ਬੈਸੇ॥੩੪॥ ਤਹਾਂ ਬਾਸ ਸੁਖ ਸਾਥ ਕਰੀਜੈ। ਪ੍ਰਥਮ ਚਲਹੁ ਦੇਖਨਿ ਕਰਿ ਲੀਜੈ। ਦਿਲ ਪਸੰਦ ਕਰਿ ਉਤਰਹੁ ਫੇਰ। ਨਾਂਹਿਤ ਅਪਰ ਥਾਨਕੋ ਹੋਰਿ[4] ॥ ੩੫ ॥ ਇਮ ਕਹਿ ਖਾਂ ਵਜ਼ੀਰ ਲੈ ਚਾਲਾ। ਜਾਇ ਦਿਖਾਯਹੁ ਥਾਨ ਬਿਸਾਲਾ। ਸ੍ਰੀ ਜਮਨਾ ਕੋ ਸੁੰਦਰ ਤੀਰ। ਪਾਵਨ ਪਰਮ ਪ੍ਰਵਾਹਤਿ ਨੀਰ ॥੩੬॥ ਜਿਸ ਦੇਖੇ ਉਰ ਹੋਤਿ ਅਨੰਦ। ਇਕ ਸਮ ਥਲ,ਕੁਛ ਊਚ ਬਿਲੰਦ[5]। ਅਵਲੋਕਤਿ ਮੁਦ ਉਤਰ ਪਰੇ ਹੈਂ। ਲਖਿ ਗੁਰੁ ਰੁਖ ਕੋ ਸਿਵਰ ਕਰੇ ਹੈਂ ॥੩੭॥ਤੰਬੂ ਸ਼ਮਯਾਨੇ ਗਨ ਤਾਨੇ।ਰੇਸ਼ਮ ਡੋਰ ਜੁ ਅੰਚਿ ਬੰਧਾਨੇ।

---

[1]ਸਤਿਗੁਰੂ ਦਾ ਸ਼ਬਦ ਰੂਪ ਦੀਪਕ ਜਾਗਿਆ ਹੈ ਜਿਨ੍ਹਾਂ ਦੇ ਰਿਦੇ। [2](ਉਹਨਾਂ) ਸਿਖਾਂ ਦੀ ਸੇਵਾ ਵਿਚ ਜੋ ਲੱਗਾ ਹੈ (ਉੱਥੇ ਆਪ ਦੀ) ਸਿਹਜਾ ਹੈ। [3]ਇਸ ਸੁਗੰਧੀ ਨਾਲ ਜਿੱਥੇ ਮਹਿਕ ਹੋ ਰਹੀ ਹੈ। [4]ਕੁਛ ਉਚਿਆਈ ਉਤੇ ਪੱਧਰਾ ਥਾਂ ਹੈ।

*ਇਹ ਟਿਕਾਣਾਂ ਜਮਨਾਂ ਦੇ ਕਿਨਾਰੇ ਉੱਚੇ ਥਾਉਂ ਤੇ ਹੈ। ਦਿੱਲੀ ਸ਼ਹਿਰ ਇੱਥੋਂ ਤੇ ਕੁ ਮੀਲ ਹੈ। ਇੱਥੇ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਹਾਥੀ ਜਿਵਾਇਆ ਸੀ ਤੇ ਲੋਦੀ ਪਾਤਸ਼ਾਹ ਆ ਕੇ ਮਿਲਿਆ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਏਥੇ ਅਸਥਾਨ ਹੈ। ਛੇਵੇਂ ਗੁਰਾਂ ਦੀ ਯਾਦਗਾਰ ਵਿਚ ਸੰਗ ਮਰਮਰ ਦੀਆਂ ਚਰਨਪਾਦਕਾਂ ਏਥੇ ਹਨ। ਮਜਨੂੰ ਇਕ ਸਤਿਗੁਰਾਂ ਦਾ ਸਿਖ ਸੀ, ਜਿਸ ਨੇ ਏਥੇ ਏਠਕੇ ਘਾਲ ਕੀਤੀ ਸੀ, ਉਸ ਦੀ ਸਮਾਧ ਥੀ ਹੈ। ਮਜਨੂੰ ਦਾ ਟਿੱਲਾ ਇਸੇ ਨਾਮ ਤੇ ਪ੍ਰਸਿੱਧ ਹੈ। ਸ੍ਰੀ ਰਾਮਰਾਇ ਜੀ ਥੀ ਏਥੇ ਹੀ ਟਿਕੇ ਸਨ।

ਖਰੀ ਕਨਾਤ ਬਨਾਤ ਖਰੀ ਕੀ[1]। ਕਿਤ ਕਿਤ ਚਿੱਤ੍ਰੁਤਿ ਕਾਰ ਜ਼ਰੀ ਕੀ॥ ੩੯॥ ਗੁਰੁ ਕੇ ਚਹੁੰਦਿਸ਼ਿ ਭਟ ਸਮੁਦਾਏ।ਨਿਜ ਨਿਜ ਤੰਬੂ ਤਹਾਂ ਲਗਾਏ। ਪੰਗਤਿ ਲਗੀ ਤੁਰੰਗਨਿ ਕੇਰੀ। ਜਹਾਂ ਦ੍ਰਿਸ਼ਟਿ ਕਰਿ ਨਿਤ ਗੁਰੁ ਹੇਰੀ[2] ॥੪੯॥ਤਬਿ ਵਜ਼ੀਰ ਖਾਂ ਨਿਕਟ ਹਕਾਰਾ।[3]ਕਰਹੁ ਆਪਨੇ ਸਦਨ ਉਤਾਰਾ॥ ਜੇ ਅਵਸਰ ਬਨਿ ਹੈ ਤੁਵ ਆਜੁ। ਕਰਹੁ ਜਨਾਵਨਿ ਆਪਨਿ ਕਾਜੁ[4] ॥ ੪੦॥ ਨਾਂਹਿ ਤ ਪਾਤਿਸ਼ਾਹੁ ਕੇ ਪਾਸੀ। ਸੁਧਿ ਹਮਰੀ ਕਰਿ ਦੇਹੁ ਪ੍ਰਕਾਸ਼ੀ[5]। ਅਸ ਕਹਿ ਸਿਰੋਪਾਉ ਬਹੁ ਮੋਲ। ਬਖਸ਼ਨੋ ਸਤਿਗੁਰੁ ਕਹਿ ਮ੍ਰਿਦੁ ਬੋਲਿ॥ ੪੧ ॥ ਕਿੰਚਬੇਗ ਕੋ ਦੂਸਰ ਦਏ। ਲੈ ਦੋਨੋ ਸਿਰ ਪਰ ਧਰਿ ਲਏ। ਠਾਂਢੇ ਹੋਇ ਬੰਦਗੀ ਠਾਨੀ। ਬੋਲੇ ਮ੍ਰਿਦੁਲ ਸ ਬਿਨਤੀ ਬਾਨੀ ॥ ੪੨ ॥ 'ਗੁਰੁ ਘਰ ਕੇ ਹਮ ਸਦਾ ਗ਼ੁਲਾਮ। ਬਖਸ਼ਨੋ ਤੁਮ[6] ਹਮ ਪਾਸ ਤਮਾਮ'।ਰੁਖਸਦ ਹੋਇ ਸਦਨ ਕੋ ਗਏ। ਸ਼ੀਲ ਸਰੂਪ ਸਰਾਹਤਿ ਭਏ ॥ ੪੩॥ ਉਤਰੇ ਪਗ ਕਰ ਨੀਰ ਪਖਾਰੇ।ਨਿਰਮਲ ਬਸਤ੍ਰ ਸਕਲ ਤਨੁ ਧਾਰੇ।ਗਏ ਦੁਰਗ ਮਹਿੰ ਮਿਲਿ ਕਰਿ ਦੋਊ। ਸ਼ਾਹੁ ਸੈਗ ਮਿਲਿਬੋ ਚਹਿ ਸੋਊ ॥੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਦਿੱਲੀ ਪ੍ਰਵੇਸ਼ ਸ਼੍ਰੀ ਹਰਿਗੋਵਿੰਦ' ਪ੍ਰਸੰਗ ਬਰਨਨ ਨਾਮ ਦੋਇ ਪੰਚਾਸਤੀ ਅੰਸੂ ॥ ੫੨ ॥

੫੩. [ਮਜਨੂੰ ਦੇ ਟਿੱਲੇ ਵਾਲੇ ਸੰਤ ਨੂੰ ਉਪਦੇਸ਼]।

ਦੋਹਰਾ।ਪਾਯੋ ਅਵਸਰ ਮਿਲਨਿ ਕੋ ਗਮਨੇ ਹਜ਼ਰਤ ਪਾਸ।ਅਧਿਕ ਅਦਬ ਤੇ ਬੰਦਗੀ ਨਿਵ ਨਿਵ ਕਰਤਿ ਪ੍ਰਕਾਸ਼ ॥ ੧ ॥ ਚੌਪਈ ॥ ਨੰਮ੍ਰੀ ਹੋਤਿ ਗਏ ਜਬਿ ਨੇਰੇ। ਜਹਾਂਗੀਰ ਇਨ ਦਿਸ਼ਿ ਦ੍ਰਿਗ ਫੇਰੇ। ਦੇਖਤਿ ਬੋਲਨੋ ਸ਼ਾਹੁ ਸੁਜਾਨਾ।[1]ਖਾਂ ਵਜੀਰ!ਢਿਗ ਆਉ ਬਖਾਨ[2]॥੨॥ ਸ਼੍ਰੀ ਜਗ ਗੁਰੁ ਅਰਜਨ ਕੇ ਨੰਦ। ਨਾਮ ਜਿਨਹੁੰ ਸ਼੍ਰੀ ਹਰਿ ਗੋਵਿੰਦ। ਗੁਰਤਾ ਗਾਦੀ ਪਰ ਅਬਿ ਬੈਸੇ। ਆਏ ਕਿਧੌਂ ਨ,ਕਹੁ ਸੁਧਿਕੈਸੇ?'॥੩॥ਖਾਂਵਜ਼ੀਰ ਕਰਜੋਰਿ ਅਗਾਰੀ।ਚਾਤੁਰਤਾ ਜੁਤਿ ਗਿਰਾ ਉਚਾਰੀ।[1]ਬਧ ਮਹਿ ਅਲਪ, ਬ੍ਰਿੱਧ ਬੁਧਿ ਮਾਂਹੀ। ਡੀਲ ਬਿਲੰਦ ਔਰ ਅਸ ਨਾਂਹੀ[2]॥੪॥ਪ੍ਰਿਥ ਮੂਰਤਿ ਸੂਰਤਿ ਅਤਿ ਸੁੰਦਰ।ਸਾਹਿਬ ਕਰਾਮਾਤ ਗੁਨ ਮੰਦਿਰ। ਕਰਨੋ ਬਿਲੋਕਨਿ ਜਬਿ ਹਮ ਜਾਇ। ਤੁਮਰੀ ਦਿਸ਼ਿ ਤੇ ਕਹਨੋ ਸੁਨਾਇ॥੫॥ਕ੍ਰਿਪਾ ਦ੍ਰਿਸ਼ਟਿ ਕੋ ਠਾਨਿ ਮਹਾਨਾ।ਜਿਮ ਹਮ ਭਨਨੋ ਸੁਨਨੋ ਤਿਮ ਮਾਨਾ। ਹੁਇ ਅਸਵਾਰ ਆਪ ਚਲਿ ਆਏ। ਆਨਿ ਸੁ

[1]ਚੰਗੀ ਬਨਾਤ ਦੀ ਕਨਾਤ ਖੜੀ ਕੀਤੀ। [2]ਦੇਖ ਸੱਕਣ। [3]ਆਪਣਾ ਕੰਮ (ਭਾਵ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਾਕਾ ਦੱਸਣਾ)। [4]ਬਖਸ਼ਿਆ ਹੋਇਆ ਹੈ ਆਪ ਦਾ। [5]ਨੇੜੇ ਆਕੇ ਦੱਸ ਕਿ। [6]ਹੋਰ ਇਨ੍ਹਾਂ ਜੇਹਾ ਕੋਈ ਨਹੀਂ।

ਉਤਰੇ ਮਜਨੂੰ ਥਾਂਏ'॥੬॥ ਸੁਨਤਿ ਸ਼ਾਹੁ ਬਹੁ ਭਯੋ ਪ੍ਰਸੰਨ। ਕਹਯੋ ਵਜ਼ੀਰ ਖਾਨ ਕੋ ਧੰਨ। 'ਮੁਝ ਢਿਗ ਕਰਤਿ ਹੁਤੇ ਨਰ ਚਾਰੀ[1]'।–ਗੁਰੂ ਨ ਐਹੈਂ ਨਿਕਟ ਤੁਮਾਰੀ॥੭॥ਕਿੰਚਬੇਗ ਅਰੁ ਖਾਂਨਵਜ਼ੀਰ।ਛੂਛੇ ਹਟਿ ਆਵਹਿ ਤੁਮ ਤੀਰ–।ਤਿਨ ਤੇ ਸੁਨਿ ਮੈਂ ਮਾਨਤਿ ਰਹਯੋ।ਇਸ ਮਹਿੰ ਤੁਵ ਬੁਧਿ ਕੋ ਬਲ ਲਹਯੋ॥੮॥ਆਛੀ ਭਈ ਗੁਰੂ ਚਲਿ ਆਏ।ਗਨ ਦੋਸ਼ਨਿ ਤੇ ਮੋਹਿ ਬਚਾਏ। ਅਬਿ ਸਭਿ ਭਾਂਤਿ ਕਰਹੁ ਤਿਨ ਸੇਵਾ। ਹਰਖਾਵਹੁ ਨੀਕੇ ਗੁਰੁਦੇਵਾ॥੯॥ ਹਮ ਸੋਂ ਮੇਲ ਕਰਾਵਹੁ ਕਾਲੀ। ਸਭਿ ਤੇ ਗੁਰੁ ਗਾਦੀ ਸੁ ਬਿਸਾਲੀ'। ਇਮ ਕਹਿ ਉਠਯੋ ਸਭਾ ਤਜਿ ਸ਼ਾਹੁ।ਖਾਂਵਜ਼ੀਰ ਆਯਹੁ ਗੁਰੁ ਪਾਹੁ ॥੧੦॥ ਸ਼ਾਹੁ ਬ੍ਰਿਤਾਂਤ ਭਯੋ ਸੋ ਭਾਖਾ। 'ਕਰਹਿ ਪ੍ਰਾਤਿ ਮਿਲਿਬੇ ਅਭਿਲਾਖਾ'। ਤਬਿ ਲੌ ਜਾਮ ਦਿਵਸ ਰਹਿ ਗਯੋ।–ਗੁਰੁ ਆਏ–ਸੰਗਤਿ ਸੁਨਿ ਲਯੋ॥ ੧੧॥ ਲਘੁ ਬਿਸਾਲ ਗੁਰੁ ਸਿਖ ਨਰ ਨਾਰੀ। ਮਿਲਿ ਕਰਿ ਸਗਰੇ ਪੁਰੀ ਮਝਾਰੀ। ਉਰ ਅਨੰਦ ਧਰਿ ਕਰਿ ਚਲਿ ਆਏ। ਅੱਗੂ ਮਸੰਦ ਸਿੱਖ ਸਮੁਦਾਏ॥੧੨॥ਆਨਿ ਕਰਨੋ ਦਰਸ਼ਨ ਤਿਹ ਸਮੋ। ਧਰਹਿੰ ਉਪਾਇਨ ਕਰਿ ਕਰਿ ਨਮੋ। ਸ਼ਬਦ ਰਬਾਬੀ ਗਾਵਤਿ ਰਾਗ। ਸੁਨਹਿੰ ਪ੍ਰੇਮ ਤੇ ਜੇ ਬਡਭਾਗ॥੧੩॥ਦਿੱਲੀ ਪੁਰਿਕੇ ਨਰ ਸਮੁਦਾਏ। ਭਈ ਭੀਰ ਗੁਰ ਦਰਸ਼ਨ ਆਏ। ਸੁੰਦਰਤਾ ਸਰੀਰ ਬਡ ਛੀਲਾ। ਆਯੁਧ ਧਾਰੀ ਰੂਪ ਛਬੀਲਾ ॥ ੧੪ ॥ ਰੀਤਿ ਨਵੀਨਿ ਹੇਰਿ ਕਰਿ ਸੰਗਤਿ। ਬਿਸਮਹਿੰ ਰਿਦੈ ਨਿਕਟਿ ਚਿਤ ਪੰਗਤ। ਰਾਜ ਸਾਜ ਕੋ ਬਨੋਂਤ ਬਨਾਵਾ।ਪੂਰਬ ਗੁਰਨਿ ਰੀਤਿ ਨਹਿੰ ਪਾਵਾ॥੧੫॥ਹੇਰਿ ਹੇਰਿ ਹਰਖਤਿ ਸਿਖ ਪਰਖਤਿ। ਕ੍ਰਿਪਾ ਦ੍ਰਿਸ਼ਟਿ ਜਨੁ ਅੰਮ੍ਰਿਤ ਬਰਖਤਿ।ਸਭਿਹਿਨਿ ਕੀ ਹੋਵਤਿ ਅਰਦਾਸ। ਕੇਤਿਕ ਪੁਰਵਤਿ ਉਰ ਕੀ ਆਸ ॥੧੬॥ ਦਰਸ਼ਨ ਕਰਤਿ ਨ ਤ੍ਰਿਪਤੈ ਕੋਈ। ਨਿਕਟਿ ਚਿਰੇ ਕੋ ਖਰੇ ਸੁ ਹੋਈ। ਗੁਰੁ ਕੀ ਕਾਰ ਸਰਬ ਲੇ ਆਏ। ਭਯੋ ਉਪਾਇਨ ਕੋ ਸਮੁਦਾਏ ॥੧੭॥ ਬ੍ਰਿੰਦ ਦੇਵਤਾ ਇਕਠੇ ਹੋਇ। ਜਥਾ ਬਿਸ਼ਨੁ ਪੂਜਹਿ ਸਭਿ ਕੋਇ। ਕੈ ਸੁਰਗੁਰੁ ਕੋ ਮਿਲਿ ਸੁਰ ਸਾਰੇ।ਤਿਮ ਪੂਜਨਿ ਭਾ ਗੁਰੁ ਉਦਾਰੇ॥੧੮॥ ਸਨਾਨੇ ਸਿਖ ਸ਼੍ਰੀ ਅਰਜਨ ਗਾਥਾ।ਕਰਤਿ ਭਏ ਤਬਿ ਸ਼੍ਰੀ ਗੁਰੁ ਸਾਥਾ।'ਸ਼ਾਂਤਿਰੂਪ ਨਿਤ ਪਰਉਪਕਾਰੀ। ਸਿੱਖ ਉਧਾਰੇ ਜਿਨਹੁੰ ਹਜ਼ਾਰੀ ॥ ੧੯ ॥ ਦੁਸ਼ਟ ਫਰੇਬ ਅਨੇਕ ਬਨਾਏ। ਜਹਾਂਗੀਰ ਬਹੁ ਰੀਤਿ ਸਿਖਾਏ। ਲਿਯੋ ਅੰਤ ਕੋ ਸਿਰ ਅਘ ਭਾਰੀ[2]।ਮਹਿਮਾ ਨਹਿੰ ਮਤਿ-

[1]ਚੁਗਲੀ। [2](ਚੰਦੂ ਨੇ) ਅੰਤ ਨੂੰ (ਆਪਣੇ) ਸਿਰ ਭਾਰੀ ਪਾਪ ਲਿਆ।

ਮੰਦ ਬਿਚਾਰੀ'॥੨੦॥ਇਮਕਹਿ ਲੋਚਨ ਤੇ ਜਲ ਡਾਰ॥ ਸਤਿਗੁਰੁ ਕੋ ਉਰ ਰੂਪ ਚਿਤਾਰਾ। ਸੰਗਤਿ ਤੇ ਸੁਨਿ ਕਰਿ ਅਰੁ ਦੇਖਿ। ਬੋਲੇ ਗੁਰ ਦੇ ਧੀਰ ਵਿਸ਼ੇਖ॥੨੧॥'ਸਤਿਗੁਰੁ ਸਦਾ ਅਮਰ ਪਹਿਚਾਨਹੁ।ਅੰਗ ਸੰਗ ਨਿਜ ਸਿੱਖ-ਨਿ ਜਾਨਹੁ। ਦੋਨਹੁ ਲੋਕਨਿ ਬਿਖੈ ਸਹਾਇ। ਅਨਿਕ ਬਿਘਨ ਤੇ ਲੇਤਿ ਬਚਾਇ ॥ ੨੨ ॥ ਕਰਨੈ ਹੁਤੋ ਸੁ ਕਾਰਨ ਤੈਸੇ। ਗੁਰੁ ਸੁਛੰਦ ਪਰਤੰਤ੍ ਨ ਕੈਸੇ।ਜਹਾਂ ਅਰਾਧਹਿੰ ਤਹਿੰ ਮੌਜੂਦ। ਦਾਸਨਿ ਕੇ ਪੂਰਤਿ ਮਖਸੂਦ'॥੨੩॥ ਤਿਨ ਹਿਤ ਚਿੰਤ ਨ ਕਰੀਅਹਿ ਕੋਇ। ਸਿਮਰਹੁ ਅੰਤ ਸਹਾਇਕ ਹੋਇੰ'। ਕਹਤਿ ਸੁਨਤਿ ਰਵਿ ਅਸਤਨੋ ਜਾਇ। ਸੋਦਰ ਚੌਂਕੀ ਭੋਗ ਸ ਪਾਇ॥੨੪॥ ਕਰਿ ਕਰਿ ਬੰਦਨ ਸਭਿ ਘਰਿ ਗਏ। ਸੁੰਦਰ ਰੂਪ ਸਰਾਹਤਿ ਭਏ। 'ਇਨ ਕੋ ਤੇਜ ਪ੍ਰਤਾਪ ਬਿਸਾਲਾ।ਨਿਜ ਸ਼ੱਤ੍ਰੁਨ ਗਨ ਕੋ ਇਹ ਕਾਲਾ'॥੨੫॥ਚਮੂੰ ਸਕਲ ਕਰਿ ਖਾਨ ਰੁ ਪਾਨਾ।ਦੀਨਿ ਤੁਰੰਗਨਿ ਤ੍ਰਿਣੁ ਅਰੁ ਦਾਨਾ। ਬਹੁਰ ਸਭਿਨਿ ਕੀਨਿਸਿ ਬਿਸਰਾਮੂ। ਸਤਿਗੁਰੁ ਸਿਮਰ ਰੂਪ ਅਭਿਰਾਮੂ ॥ ੨੬ ॥ ਮਜਨੂ ਥਾਨ ਰਹਹਿ ਇਕ ਸੰਤ ।–ਗੁਰੁ ਮੁਝਿ ਆਇ ਮਿਲੈਂ–ਚਿਤਵੈਤਿ । ਨਿਤਪ੍ਰਤਿ ਨੇਮ ਧਾਰਿ ਸਿਮਰੰਤਾ।–ਬੂਝੈਂ ਪ੍ਰਸ਼ਨ ਪੁਰਖ ਭਗਵੰਤਾ–॥੨੭॥ ਸੋ ਆਯੋ, ਜਬਿ ਭਏ ਇਕੰਤ । ਦੇਖਿ ਦਰਸ ਗੁਰੁ ਕੋ ਹਰਖੰਤਿ । ਸਾਦਰ ਕਰਸੋ ਬਿਠਾਵਨਿ ਪਾਸਿ।ਕਰ ਬੰਦਨ ਪਦ,ਧਰੇ ਹੁਲਾਸ॥੨੮॥ ਹਾਥ ਜੋਰਿ ਕਰਿ ਬੂਝਨਿ ਕੀਨ।'ਉਰ ਸ਼ੰਸ਼ੈ ਮੁਝ ਕਰਹੁ ਸੁ ਹੀਨੋ।ਇਹ ਜਗ ਸਾਚ ਕਿ ਝੂਠੋ ਬਨਸੋ?।ਨਿਸ਼ਚੈ ਭਯੋ ਨ ਮੈਂ ਮਨ ਗੁਨਸੋ॥੨੯॥ਜੇ ਕਰਿ ਸਾਚ ਇਸੇ ਠਹਿਰਾਵੋਂ।ਪੁਰਬ ਮਰੇ ਨਹੀਂ ਦ੍ਰਿਸ਼ਟਾਵੋਂ[2]। ਜੇ ਕਰਿ ਝੂਠੋ ਕਰੋਂ ਬਿਚਾਰਨਿ। ਸਭਿ ਪ੍ਰਤੱਖਜ ਹੀ ਹੋਤਿ ਨਿਹਾਰਨਿ ॥੩੦॥ ਸਾਚ ਝੂਠ ਦੋਨਹੁੰ ਬਿਧਿ ਕਹੈਂ। ਆਪਸ ਬਿਖੈ ਬਿਰੋਧੀ ਅਹੈਂ । ਤਿਮਰ ਤੇਜ[3] ਇਕਠੇ ਨਹਿੰ ਹੋਇੰ । ਯਾਂਤੇ ਨਿਰਨੈ ਮੋਹਿ ਨ ਕੋਇ'॥੩੧॥ਸੁਨਿ ਸਤਿਗੁਰੁ ਤਬਿ ਉੱਤਰ ਦੀਨਿ।'ਜਬਿ ਨਰ ਸੁਪਤਹਿ ਨਿੰਦ੍ਰਾ ਲੀਨਿ । ਸੁਪਨ ਅਵਸਥਾ ਜਬਿਹੂੰ ਪਾਇ। ਸਗਲ ਜਗਤ ਜਾਨਹੁ ਤਿਸ ਭਾਇ॥੩੨॥ ਜਬਿ ਲੌ ਸੁਪਨਾ ਨਰ ਕੋ ਰਹੈ।ਤਬਿ ਲੌ ਸਾਚੋ ਹੀ ਤਿਸ ਲਹੈ । ਭੈ ਪਾਵਤਿ ਅਰੁ ਭਾਜਨੋ ਜਾਤਿ । ਕੈ ਪ੍ਰਿਯ ਦੇਖਤਿ ਉਰ ਹਰਖਾਤਿ ॥੩੩॥ ਜੋ ਸੁਪਨੇ ਕੋ ਝੂਠੋ ਜਾਨਹਿ। ਤ੍ਰਾਸ ਬਿਖਾਦ ਹਰਖ ਕਸੋਂ ਠਾਨਹਿ। ਤਬਿ ਸਾਚੋ ਲਖਿ ਕੈ ਸਭਿ ਕਰੈ। ਬੀਰਜ ਬਿਨ ਸਾਚੇ ਕਸੋਂ

[1] ਕਾਮਨਾ [ਅ:, ਮਕ਼ਸੂਦ]। [2] ਨਹੀਂ (ਮੈਨੂੰ) ਨਜ਼ਰ ਆਉਂਦੇ । [3] ਅੰਧੇਰਾ ਤੇ ਪ੍ਰਕਾਸ਼ ।

ਗਿਰੈ ॥ ੩੪ ॥ ਜਾਗ੍ਰਤ ਜਬਹਿ ਅਵਸਥਾ ਪਾਇ। ਜੋ ਸਾਚੋ ਭਬਿ ਕਸੋਂ ਨ ਦਿਸਾਇ[1]। ਯਾਂਤੇ ਅਨਰ ਵਚਨਿ[2] ਪ੍ਰਭੁ ਮਾਯਾ। ਜਾਨੀ ਪਰਹਿ ਨ ਬਿਨ ਗੁਰੁ ਦਾਯਾ ॥ ੩੫ ॥ ਸਾਚ ਝੂਠ ਕਿਛੁ ਕਹੀ ਨ ਜਾਇ। ਤਿਹ[3] ਕਾਰਜ ਇਹ ਜਗ ਤਿਸ ਭਾਇ। ਮਾਯਾ ਕੋ ਆਖਯ[4] ਅੱਗਯਾਨਾ। ਇਸ ਕੋ ਰੂਪ,ਨ ਨਿਜ ਕੋ ਜਾਨਾ[5] ॥ ੩੬ ॥ ਵਸਤੁ ਸੱਤਯ ਕੋ ਜਾਨਹਿ ਨਾਂਹੀ। ਕਲਪਹਿ ਅਪਰ ਤਿਸੀ ਕੇ ਮਾਂਹੀ। ਦੇ ਦ੍ਰਿਸ਼ਟਾਂਤ ਤੋਹਿ ਸਮੁਝਾਵੈਂ। ਜਗ ਕੀ ਰਚਨਾ ਤਥਾ ਜਨਾਵੈਂ ॥ ੩੭ ॥ ਤਮ ਮਹਿੰ ਰਜੁ ਕੋ[6] ਨਾਂਹਿ ਨ ਜਾਨਹਿ। ਭ੍ਰਮ ਤੇ ਬਿਸੀਯਰ[7] ਤਿਸ ਕੋ ਮਾਨਹਿ। ਭੈ ਧਰਿ ਕੈ ਭਾਜਤਿ ਕੰਪਾਇ[8]। ਜੇ ਹੁਇ ਝੂਠੇ ਕਸੋਂ ਡਰ ਪਾਇ ॥ ੩੮ ॥ ਜੋ ਸਾਚੇ ਹੁਇ ਬਿਨਸੈ ਨਾਂਹੀ[9]। ਯਾਂਤੇ ਅਨਰ ਵਚਨਿ ਲਖਿ ਤਾਂਹੀ। ਤਿਮ ਬ੍ਰਹਮ ਰੂਪ ਨਹੀਂ ਜਿਨ ਜਾਨਾ।ਤਿਸ ਕੋ ਭਾਖਤਿ ਹੈਂ ਅੱਗਯਾਨਾ ॥੩੯॥ ਜਬਿ ਅੱਗਯਾਨ ਬ੍ਰਹਮ ਕੋ ਭਯੋ*।ਤਿਸ ਅੱਗਯਾਨ ਜਗਤ ਨਿਰਮਯੋ।ਸਤਿਗੁਰੁ ਬਡੇ ਭਾਗ ਤੇ ਮਿਲੇ। ਸੋ ਉਪਦੇਸ਼ ਦੇਹਿੰ ਜਬਿ ਭਲੇ ॥ ੪੦ ॥ ਜੈਸੇ ਰੱਜੁ[10] ਗਯਾਤਾ ਕੋਇ। ਉਪਦੇਸ਼ਹਿ–ਅਹਿ ਨਹਿੰ ਇਹ ਹੋਇ। ਮੈਂ ਨੀਕੇ ਹੇਰੀ ਰਜੁ–,ਕਹੈ। ਭੈ ਅਰੁ ਕੰਪ ਤਿਸੀ ਕੋ ਦਹੈ ॥੪੧॥ ਤਿਮ ਉਪਦੇਸ਼ ਗੁਰੂ ਜਬਿ ਕਰੈ। ਬ੍ਰਹਮ ਅੱਗਯਾਨ[11] ਤਿਸੀ ਕੋ ਹਰੈ। ਕਲਪਨੋ ਜਗਤ ਸਰਪ ਕੀ ਨਯਾਈ। ਬ੍ਰਹਮ ਰਜੁ ਸਮ ਲਖਿ ਸੁਖ ਪਾਈ ॥ ੪੨ ॥ ਬੰਧਯਾ ਸੁਤ ਸਮ[12] ਜਗ ਨਹਿੰ ਕੂਰੋ। ਇੰਦ੍ਰਯ ਵਿਸ਼ਯ ਦਿਖਤਿ ਬਿਧਿ ਰੂਰੇ[13]।ਸੱਤਯ ਬ੍ਰਹਮ ਕੀ ਸੱਤਯਾ ਸੰਗ। ਭਾਸਤਿ ਹੈ ਸਤਿ ਨਾਨਾ ਰੰਗ[14]॥੪੩॥ਜਹਿੰ ਸਾਚੋ ਹੋਵੈ ਧਿਸ਼ਟਾਨ[15]।ਤਹਾਂ ਕਲਪਨਾ ਬਨਿ ਹੈ

---

[1]ਜੇ (ਸੁਪਨਾ) ਸੱਚਾ ਸੀ ਤਾਂ ਤਦੋਂ (ਜਾਗਿਆਂ) ਕਿਉਂ ਨਹੀਂ ਦਿੱਸਦਾ। [2]ਭਾਵ ਸੱਤ ਅਸੱਤ ਤੋਂ ਵੱਖਰੀ। [3]ਤਿਸ ਭਾਵ ਮਾਇਆ ਦਾ। [4]ਨਾਮ। [5]ਆਪਣੇ ਸਰੂਪ ਦਾ ਨਾ ਜਾਨਣਾ (ਇਹੀ) ਇਸ (ਅੱਗਯਾਨ) ਦਾ ਸਰੂਪ ਹੈ। [6]ਅੰਧਕਾਰ ਵਿਚ ਰੱਸੀ ਨੂੰ। [7]ਸੱਪ। [8]ਕੰਬਦਾ ਹੈ। [9]ਨਾਸ਼ ਨਾ ਹੋਵੇ (ਸਰਪ)। [10]ਰੱਸੀ ਦਾ। [11]ਬ੍ਰਹਮ (ਜਾਣਨ ਵੱਲੋਂ) ਅੱਗਯਾਨ। [12]ਮਿਥ ਇਸਤ੍ਰੀ ਦੇ ਪੁੱਤ੍ਰ ਵਤ। [13]ਇੰਦ੍ਰੀਆਂ ਦਾ ਵਿਸ਼ਾ ਹੋਕੇ (ਜਗਤ) ਦਿੱਸਦਾ ਹੈ ਮੁਹਣੀ ਤਰ੍ਹਾਂ। [14]ਨਾਨਾਂ ਰੰਗ ਦਾ (ਜਗਤ)। [15]ਜਿੱਥੇ ਸੱਚਾ ਅਧਿਸ਼ਟਾਨ (ਭਾਵ ਆਸਰਾ) ਹੋਵੇ। *ਜਦੋਂ (ਜੀਵ ਨੂੰ) ਬ੍ਰਹਮ ਵਲੋਂ ਅਗਯਾਨ ਹੋ ਗਿਆ। ਜੇ ਇਸ ਦਾ ਅਰਥ ਕਰੋ ਕਿ ਬ੍ਰਹਮ ਨੂੰ ਅੱਗਯਾਨ ਹੋ ਗਿਆ ਤਾਂ ਗੁਰਮਤ ਵਿਰੁੱਧ ਹੈ। ਸ਼੍ਰੀ ਗੁਰ ਨਾਨਕ ਜੀ ਦਾ ਕਾਦਰ ਤੇ ਕਰਤਾ ਬ੍ਰਹਮ ਕਦੇ ਅੱਗਯਾਨ ਹੋਠ ਨਹੀਂ ਆਇਆ। ਰਚਨਾਂ ਉਸ ਦਾ ਖੇਲ ਹੈ, ਉਸ ਦਾ ਚੋਜ ਹੈ, ਜਿੱਥੇ ਬੁਧੀ ਦੀ ਪਹੁੰਚ ਨਹੀਂ।

ਆਨਿ[1]।ਜਾਵਤਿ ਨਹਿੰ ਧਿਸ਼ਟਾਨ ਸੁ ਜਾਨਹਿ। ਤਾਵਤਿ ਭ੍ਰਮ ਤੇ ਕਲਪਨਿ ਠਾਨਹਿ ॥ ੪੪ ॥ ਨਿਸ਼ਚੈ ਹੋਇ ਗਯਾਨ ਧਿਸ਼ਟਾਨ[2]। ਪੁਨਹ ਕਲਪਨਾ ਕਰਹਿ ਨ ਆਨ। ਯਾਂਤੇ ਸੁਨਹੁ ਸੰਤ ਸ਼ੁਭ ਮਾਂਹਿ। ਜਿਹ ਅਲੰਬ ਜਗ, ਜਾਨਹੁ ਤਾਂਹਿ॥੪੫॥ਜਿਸ ਜਾਨੇ ਸਗਰੋ ਭ੍ਰਮ ਜਾਇ।ਸਭਿ ਬਚਿੱਤ੍ਰਤਾ ਏਕ[3] ਲਖਾਇ। ਸ਼ੁਹਮ ਸਰੂਪ ਆਪ ਹੁਇ, ਮਾਨਿ[4]। ਸਤਿ ਚੇਤਨ ਆਨੰਦ ਮਹਾਨ ॥ ੪੬ ॥ ਜੋ ਮਾਯਾ ਕੋ ਕੀਜਹਿ ਨਿਰਨੋ। ਇਸ ਕੋ ਅੰਤ ਨ ਕਸੋਂਹੂੰ ਬਰਨੋ। ਜੁਗ ਕੋਟਾਨਿਕੋਟ ਗਨ ਹੇਰੇ। ਤਊ ਸੁ ਲਖਿਯਤਿ ਪਰੇ ਪਰੇਰੇ ॥ ੪੭॥ ਮਾਯਾ ਕੀ ਹੈ ਸ਼ਕਤਿ ਅਨੰਤ। ਖੋਜਿ ਖੋਜਿ ਹਾਰੇ ਬੁਧਿਵੰਤ। ਕਿਸ ਤੇ ਪਾਰ ਨ ਪਾਯੋ ਜਾਇ। ਯਾਂਤੇ ਏਕ ਰਹੈ ਲਿਵਲਾਇ[5]॥੪੮॥ਸੋਈ ਭਗਤ ਸੰਤ ਸੋ ਗਯਾਨੀ॥ਸੋਈ ਤਤ ਬੇਤਾ ਗੁਨ ਖਾਨੀ। ਧੰਨ ਪੁਰਖ ਤਿਨ ਲੀਨਸਿ ਲਾਹਾ। ਬਿਨੁ ਇਕ ਜਾਨੇ ਅਖਿਲ ਫਨਾਹਾ[6] ॥੪੯ ॥ ਸੁਨਿ ਸਤਿਗੁਰੁ ਕੇ ਬਾਕ ਸੁ ਸਾਧੂ। ਜਾਨੇ–ਇਹ ਅਵਤਾਰ ਅਗਾਧੂ–। ਕ੍ਰਿਪਾ ਦ੍ਰਿਸ਼ਟਿ ਤੇ ਭਯੋ ਨਿਹਾਲ। ਤਬਿ ਗੁਰੁ ਮਹਿਮਾ ਲਖੀ ਬਿਸਾਲ॥੫੦॥'ਧੰਨ ਧੰਨ ਗੁਰੁ'ਕਹਿ ਸੁਭ*ਬਾਨੀ। ਪਦ ਅਰਬਿੰਦ ਬੰਦਨਾ ਠਾਨੀ। 'ਸੰਸੈ ਹੀਨ ਭਯੋ ਉਰ ਮੇਰਾ। ਸੁਨਤਿ ਬਾਕ ਅਰੁ ਦਰਸ਼ਨ ਹੇਰਾ[7]॥੫੧॥ ਜਾਇ ਆਪਨੇ ਥਾਨ ਰਹਨੋ ਹੈ। ਚਿਤਵਤਿ ਚਿਤ, ਜੋ ਗੁਰੁ ਕਹਨੋ ਹੈ। ਭੋਰ ਜਾਮ ਨਿਸਿ ਗਈ ਬਿਤੀਤਿ। ਉਪਦੇਸ਼ਨੋ ਲਖਿ ਕੈ ਯੁਤਿ ਪ੍ਰੀਤਿ॥੫੨॥ ਪੁਨ ਸਤਿਗੁਰੁ ਸ੍ਰੀ ਹਰਿ ਗੋਵਿੰਦਾ ਭਏ ਅਰੂਢ ਪ੍ਰਯੰਕ ਬਿਲੰਦ। ਪੌਢਿ ਰਹੇ ਸੁਖ ਪਾਇ ਬਡੇਰੇ। ਸਾਵਧਾਨ ਚਾਕਰ ਚਹੁੰ ਫੇਰੇ ॥ ੫੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਦਿੱਲੀ' ਪ੍ਰਯੰਤ ਬਰਣਨੰ ਨਾਮ ਤ੍ਰੀਨ ਪੰਚਾਸਤਿ ਅੰਸੂ ॥ ੫੩ ॥

੫੪. [ਜਹਾਂਗੀਰ ਨਾਲ ਮੇਲ]।

ਦੋਹਰਾ ॥ ਨਿਸਾ ਜਾਮ ਜਾਗੋ ਗੁਰੂ ਕੀਨੋ ਸੌਚ ਸ਼ਨਾਨ। ਆਸਨ ਕਰਿ ਆਸੀਨ ਤਬਿ ਨਿਜ ਸਰੂਪ ਧਰਿ ਧ੍ਯਾਨ॥੧॥ ਚੌਪਈ॥ਆਸਾਵਾਰ ਰਬਾਬੀ ਗਾਵੈਂ। ਰਾਗ ਰਾਗਨੀ ਤੁਚਿਰ ਬਸਾਵੈਂ। ਕੇਤਿਕ ਸਿੱਖ ਸੁਨਹਿੰ ਤਹਿੰ ਆਇ। ਕਿਤਿਕ ਕੰਠ ਤੇ ਪਾਠ ਅਲਾਇੰ ॥੨॥ ਸੱਤਿਨਾਮ ਸਿਮਰਤ ਸਭ ਡੇਰੇ। ਜਨੁ ਅੰਮ੍ਰਿਤ ਬਰਖੰਤਿ ਬਡੇਰੇ। ਪ੍ਰਾਤ ਹੋਤਿ ਲੌ ਸਤਿਗੁਰੁ ਬਾਨੀ।ਪਠਤਿ

[1]ਆ ਕੇ। [2]ਅਧਿਸ਼ਟਾਨ ਦਾ ਗਿਆਨ। [3]ਨਾਨਾ ਪ੍ਰਕਾਰ ਦਾ ਜਗਤ ਇੱਕੋ (ਸ਼ੁਹਮ ਰੂਪ)। [4]ਜਾਣੋਂ। [5]ਭਾਵ, ਕਿਉਂਕਿ ਮਾਇਆ ਦਾ ਪਾਰਾਵਾਰ ਨਹੀਂ, ਤਾਂਤੇ ਇਸ ਨੂੰ ਛੱਡ ਕੇ ਇਕ ਵਾਹਿਗੁਰੂ ਵਿਚ ਲਿਵ ਲਾਵੇ। [6]ਜਾਣੇ ਕਿ ਇਕ ਤੋਂ ਬਿਨਾਂ ਸਭ ਨਾਸ਼ਮਾਨ ਹੈ। *ਪਾ:–ਸੁਰ।

ਸੁਨਤਿ ਕਰਿ ਪ੍ਰੀਤਿ ਮਹਾਨੀ ॥ ੩ ॥ ਸੂਰ ਉਦੈ ਸਭਿ ਸੂਰ[1]ਸੁ ਆਏ। ਗੁਰੁ ਤੰਬੂ ਦਰ ਪਰ ਸਮੁਦਾਏ। ਸ਼੍ਰੀ ਹਰਿ ਗੋਵਿੰਦ ਚੰਦ ਆਨੰਦੇ*। ਬਿਕਸੇ ਜੁਗ ਲੋਚਨ ਅਰਬਿੰਦੇ ॥ ੪ ॥ ਸੂਖਮ ਬਸਤ੍ਰ ਮਹਿਦ ਅਭਿਰਾਮਾ। ਗਨ ਪਾਲਨਿ ਕੋ ਪਹਿਰਨੇ ਜਾਮਾਂ। ਰੰਗਦਾਰ ਸੁੰਦਰ ਦਸਤਾਰ। ਸਿਰ ਪਰ ਸ਼ੋਭਤਿ ਦੁਤੀ ਉਦਾਰ ॥੫॥ ਉਪਰ ਜਿਗਾ ਜਵਾਹਰ ਜਰੇ। ਕਲਗੀ ਮੁਕਤਾ ਕੋ ਗੁਛ ਧਰੇ। ਨਵ ਰਤਨੇ ਅੰਗਦ[2] ਭੁਜ ਪਾਏ। ਜਥਰ ਜਵਾਹਰ ਗਰੇ ਸੁਹਾਏ॥੬॥ ਵਹਿਰ ਫ਼ਰਸ਼ ਕਰਿਵਾਇ ਬਿਸਾਲਾ। ਤੰਬੂ ਤੇ ਨਿਕਸੇ ਤਿਸ ਕਾਲਾ। ਖਰੇ ਸਕਲ ਹੁਇ ਬੰਦਨ ਠਾਨੀ। ਦਰਸ਼ਨ ਕਰਤਿ ਗੁਰੂ ਗੁਨਖਾਨੀ ॥ ੭ ॥ ਕੰਚਨ ਖਚਤਿ ਪ੍ਰਯੰਕ ਬਡੇਰਾ। ਆਸਤਰਨ ਤੇ[3] ਮ੍ਰਿਦੁਲ ਘਨੇਰਾ। ਬੈਠੇ ਲਗਨੇ ਦਿਵਾਨ ਮਹਾਨਾ। ਜੋਧਾ ਬਿਰੇ ਸ਼ਸਤ੍ਰ ਧਰਿ ਨਾਨਾ॥੮॥ਸਿਖ ਮਸੰਦ ਸੇਵਕ ਸਮੁਦਾਏ। ਖਰੇ ਮੇਵਰੇ ਅਰਜ਼ ਅਲਾਏ। ਪੁਰਿ ਬਾਸੀ ਸਿਖ ਕਰੇ ਕਰਾਹ। ਆਵਨਿ ਲਾਗੇ ਗੁਰੁ ਕੇ ਪਾਹ ॥ ੯॥ ਜਿਨਹੁ ਭਾਵਨੀ ਪੂਰਨ ਹੋਈ। ਅਰਪਨਿ ਲਗੇ ਆਨਿ ਕਰਿ ਸੋਈ।ਪੁਰਿ ਤੇ ਗੁਰੁ ਲਗਿ ਲਾਰੇ[4] ਪਰਨੇ।ਦਰਸ਼ਨ ਕਰਨਿ ਪ੍ਰੇਮ ਉਰ ਭਰਨੇ ॥੧੦॥ 'ਕੋਸ ਸੈਂਕਰੇ ਜਿਨ ਹਿਤ ਜਾਤੇ। ਆਏ ਘਰ ਮਹਿੰ ਸੋ ਸੁਖ ਦਾਤੇ। ਕੋ ਅਸ ਮੰਦ ਭਾਗ ਹੈ ਭਾਰੇ। ਜਾਇ ਨਹੀਂ ਗੁਰ ਦਰਸ ਨਿਹਾਰੇ'॥੧੧॥ਇਮ ਆਪਸ ਮਹਿੰ ਕਹਿ ਕਹਿ ਚਾਲੇ। ਸੋਚ ਸ਼ਨਾਨਨਿ ਠਾਨਿ ਉਤਾਲੇ ; ਲੈ ਲੈ ਸੰਗ ਕਰਾਹ ਉਮਾਹੇ। ਚਲਿ ਆਵਤਿ ਸ਼੍ਰੀ ਸਤਿਗੁਰ ਪਾਹੇ ॥੧੨॥ ਹੋਨਿ ਲਗੀ ਸਭਿ ਕੀ ਅਰਦਾਸ। ਬਰਤਹਿ ਪੰਚਾਮ੍ਰਿਤ ਗੁਰੁ ਪਾਸ। ਬਹੁ ਉਤਸਵ ਕਰਿ ਕਰਿ ਨਰ ਨਾਰੀ। ਦਰਸਹਿੰ ਗੁਰੁ ਪਰ ਹੈ ਬਲਿਹਾਰੀ ॥ ੧੩ ॥ ਗਨ ਸੰਗਤਿ ਕੋ ਮੇਲ ਸਕੇਲੇ। ਦਰਸਹਿੰ ਚਹੁੰਦਿਸ਼ਿ ਗੁਰੂ ਸੁਹੇਲੇ[5]।ਇਤਨੇ ਮਹਿੰ ਵਜ਼ੀਰ ਖਾਂ ਆਯੋ।ਪਗ ਪੰਕਜ ਪਰ ਸੀਸ ਨਿਵਾਯੋ॥੧੪॥ਸਾਦਰ ਤਿਸੇ ਬਿਠਾਵਨਿ ਕੀਨਿ। ਪਿਖਿ ਸਰੂਪ ਮੁਦ ਪ੍ਰੇਮ ਪ੍ਰਬੀਨ।ਹਾਥ ਜੋਰਿ ਕਰਿ ਅਰਜ਼ ਗੁਜ਼ਾਰੀ। 'ਹਜ਼ਰਤ ਕਰਤਿ ਯਾਦ ਹਿਤ ਧਾਰੀ॥੧੫॥ ਦਰਸ ਅਪੂਰਬ[6] ਹੇਰਨ ਚਾਊ। ਸੁਨਿ ਗੁਨ ਗਨ ਮਨ ਸਹਿਜ ਸੁਭਾਊ। ਗੁਰ ਜੀ ਬਾਰਿ ਬਾਰਿ ਤੁਮ ਬਾਤਿ। ਬੂਝਤਿ ਰਹਨੇ ਰਿਦੇ ਹਰਖਾਤਿ ॥੧੬॥ ਕ੍ਰਿਪਾ ਧਾਰਿ ਨਿਜ ਕਰਹੁ ਪਯਾਨਾ। ਮਿੱਤ੍ਰਨਿ ਸੁਖ ਦਿਹੁ

[1]ਸੂਰਜ ਚੜ੍ਹੇ ਸਾਰੇ ਸੂਰਮੇਂ । [2]ਬਹੁੱਟੇ । [3]ਵਿਛਾਵਣੇ ਕਰਕੇ। [4]ਕਤਾਰ। [5]ਸੁਖਦਾਈ । [6]ਨਵੀਨ ! ਸੁੰਦਰ ।

ਪਾਃ—ਅਨੰਦੇ ।

ਸ਼ੱਤ੍ਰੁਨਿ ਹਾਨਾ'। ਸੁਨਿ ਕਰਿ ਸ਼੍ਰੀ ਹਰਿਗੋਵਿੰਦ ਚੰਦਾ ਸ਼੍ਰੀ ਮੁਖ ਤੇ ਬੋਲੇ ਜਗ ਬੰਦੰ ॥੧੭॥ 'ਅਬਿ ਸੰਗਤਿ ਸਗਰੀ ਚਲਿ ਆਈ। ਧਰਿ ਸ਼ਰਧਾ ਦਰਸਹਿ ਸੁਖ ਪਾਈ। ਪੂਰਨ ਇਨਹੁ ਭਾਵਨੀ ਹੋਇ। ਥਰਤਿ ਕਰਾਹੁ ਲੇਤਿ ਸਭਿ ਕੋਇ॥੧੮॥ਗੁਰੁ ਪ੍ਰਸਾਦਿ ਲੈ ਘਰ ਥਰਤਾਵੈਂ। ਸਭਿ ਪਰਵਾਰ ਜਨਮ ਸਫ-ਲਾਵੈਂ।ਬਹੁ ਪ੍ਰੇਮੀ ਦਰਸ਼ਨ ਹਿਤ ਆਏ।ਕਿਮ ਇਨ ਤਜਾਗ ਸਕਹਿੰ,ਚਲਿ ਜਾਏ॥੧੯॥ਜਬਿਇਨ ਕੀ ਹੁਇ ਪੂਰਨ ਆਸ।ਕਰਿ ਕਰਿ ਦਰਸ਼ਨਜਾਹਿੰ ਅਵਾਸ। ਤਬਿ ਹਮ ਚਲਹਿੰ ਸ਼ਾਹੁ ਕੇ ਪਾਸੀ। ਮਿਲਹਿੰ ਭਲੇ, ਦਿਲ ਹੋਹਿੰ ਹੁਲਾਸੀ'॥੨੦॥ ਸੁਨਿ ਵਜ਼ੀਰ ਖਾਂ ਬਹੁਰ ਉਚਾਰੇ। 'ਹਮ ਭੀ ਸੇਵਕ ਸਿੱਖ ਤੁਮਾਰੇ।ਦੇਹੁ ਪ੍ਰਸਾਦਿ ਖਾਇ ਸੁਖ ਪਾਵੈਂ।ਮਾਨੁਖ ਜਨਮ ਅਪਨਿ ਸਫਲਾਵੈਂ ॥੨੧॥ਹਜ਼ਰਤਿ ਕੇ ਹਿਤ ਦੀਜਹਿ ਔਰ।ਪਹੁੰਚਾਵੈਂ ਮੈਂ ਤਿਸ ਹੀ ਠੌਰ'।ਤਬਿ ਸਤਿਗੁਰੁ ਦੀਨੇ ਦੁਇ ਥਾਲ। ਭਰਿ ਕਰਾਹੁ ਸੰਗ ਸ੍ਵਾਦ ਬਿਸਾਲ ॥ ੨੨ ॥ 'ਇਕ ਕੋ ਰਾਖਹੁ ਅਪਨਿ ਅਵਾਸ। ਦੁਸਰ ਦੇਹੁ ਸ਼ਾਹ ਕੇ ਪਾਸ'।ਲੈ ਵਜ਼ੀਰ ਖਾਂ ਕਰਿ ਕੈ ਨਮੋ।ਉਠਿ ਤੁਰਨ ਗਮਨਜੋ ਤਿਸ ਸਮੋ॥੨੩॥ ਨਿਜ ਨਿਕੇਤਿ ਇਕ ਪਠਿ ਕਰਿ ਥਾਲ। ਦੂਸਰਿ ਸ਼ਾਹੁ ਨਿਕਟਿ ਲੈ ਚਾਲਾ। ਉਤਲਾਵਤਿ ਦਰ[1] ਉਲੰਘ ਤਮਾਮ।ਹਜ਼ਰਤ ਕੀਨਿ ਸ਼ਨਾਨ ਹਮਾਮ[2]॥੨੪॥ ਨਿਕਸਜੋ ਵਹਿਰ ਅਸਨ ਰੁਚਿ ਜਾਗੀ[3]। ਹੁਤੀ ਸੀਤ ਰੁਤ ਬਹੁ ਛੁਧਿ ਲਾਗੀ। ਤਬਿ ਕਰਾਹੁਲੈ ਪਹੁੰਚਜੋ ਤਹਾਂ।ਹੇਰਤਿ ਹਜ਼ਰਤਮੁਖ ਤੇ ਕਹਾ॥੨੫॥'ਕਹੁ ਵਜ਼ੀਰ ਖਾਂ ਕਜਾ ਲੇ ਆਯੋ?।ਸਤਿਗੁਰ ਸੰਗ ਨਹੀ ਦ੍ਰਿਸ਼ਟਾਯੋ'। ਕਰ ਜੋਰਤਿ ਤਬਿ ਕਹਜੋ ਸੁਨਾਏ।ਸ਼੍ਰੀ ਗੁਰੁ ਕ੍ਰਿਪਾ ਪ੍ਰਸਾਦ ਪਠਾਏ॥੨੬॥ਆਪ ਤਜਾਰਿ ਹੋਵਤਿ ਹਿਤ ਆਵਨਿ। ਪ੍ਰਥਮ ਕਰਹੁ ਮੁਖ ਮਹਿੰ ਇਹ ਪਾਵਨਿ'। ਹੁਤੀ ਛੁਧਾ ਢਿਗ ਸ਼ਾਹੁ ਮੰਗਾਯੋ। ਭਰਜੋ ਕਵਰ[4] ਕਰ ਆਨਨ ਪਾਯੋ॥੨੭॥ਸ੍ਵਾਦ ਅਪੂ-ਰਬ[5] ਪਾਇ ਅਜਾਇਬ[6]। ਕਹਜੋ 'ਧੰਨ ਗੁਰੁ ਨਾਨਕ ਸਾਹਿਬ'।ਇਕ ਸ਼ੁਭ ਅਸਨ ਦੁਤਿਯ ਗੁਰੁ ਕਲਾ।ਤ੍ਰੁਤੀਏ ਛੁਧਾ ਸ੍ਵਾਦ ਅਤਿ ਭਲਾ॥੨੮॥ ਅਪਰ ਗ੍ਰਾਸ[7]ਪੁਨ ਮੁਖਮਹਿੰ ਪਾਏ।ਖਾਵਤਿ ਰੁਚਿ ਤੇ ਬਚਨ ਅਲਾਏ'ਸ਼੍ਰੀ ਨਾਨਕ ਬ੍ਰਿਧ ਬਧ ਬਹੁ ਹੋਵੈਂ[8]। ਅਸ ਪ੍ਰਸਾਦ ਜਿਨ ਹਿਤ ਕਰਿ ਜੋਵੈਂ[9]॥੨੯॥ਬਿਨਾ

[1]ਦਰਵਾਜ਼ੇ। [2]ਗਰਮ ਪਾਣੀ ਨਾਲ ਨ੍ਹਾਉਣ ਦਾ ਸ਼ਨਾਨ ਅਸਥਾਨ[ਅ: ਹਮਾਮ]। [3]ਭੋਜਨ(ਦੀ)ਰੁਚੀ [4]ਗਰਾਹੀ। [5]ਨਵੀਂ ਤਰਾਂ ਦਾ। [6]ਅਣੋਖਾ। [7]ਹੋਣਗੇ। [8]ਐਹੋ ਜਿਹਾ ਪ੍ਰਸ਼ਾਦ ਜਿਨ੍ਹਾਂ ਦੇ ਵਾਸਤੇ ਸ਼ਰਧਾਉਂਦੇ ਪ੍ਰਤੀਤ ਹੁੰਦੇ ਹਨ (ਅ) ਐਹੋ ਜਿਹਾ ਪ੍ਰਸ਼ਾਦ ਜਿਨ੍ਹਾਂ ਦਾ ਪ੍ਰੇਮ ਕਰਕੇ (ਮੈਂ) ਡਿੱਠਾ ਹੈ।

ਦਸਨ[1] ਸੋ ਖਾਇਂ ਸੁਖਾਰੇ। ਸਾਦ ਬਿਸਾਲ ਸਭਿਨਿ ਇਕਸਾਰੇ।ਅਬਿ ਲੌ ਮੈਂ ਨ ਸ੍ਵਾਦ ਅਸ ਪਾਯੋ। ਇਹ ਸਮ ਅਪਰ ਅਸਨ ਬਹੁ ਖਾਯੋ' ॥੩੦॥ ਕਹਿ ਵਜ਼ੀਰ ਖਾਂ'ਜੋ ਗੁਰਬਾਨੀ। ਅਤਿ ਸ੍ਵਾਦਲ ਸਗਰੇ ਦੁਖ ਹਾਨੀ।ਮੇਰੋ ਦਰਦ ਸੁਨਤਿ ਜਿਸ ਗਯੋ।ਪਰਖੀ ਤਬਿ ਤਨ ਸਭਿ ਸੁਖ ਦਯੋ॥੩੧॥ਸੁੰਦਰ ਅਤਿ ਸਰੂਪ ਬਡ ਡੀਲ। ਦੇਖਤਿ ਰਹੀਅਹਿ ਮ੍ਰਿਦੁਲ ਸੁਸ਼ੀਲ। ਮਸੁ ਭੀਜਤਿ[2] ਮੁਖ ਨੇਤ੍ਰ ਬਿਸਾਲ। ਕ੍ਰਿਪਾ ਦ੍ਰਿਸ਼ਟਿ ਦੇਖਨਿ ਸ਼ੁਭ ਢਾਲ॥੩੨॥ ਬੋਲਤਿ ਮਨਹੁ ਝਰਤਿ ਹੈਂ ਫੂਲ। ਤੁਮ ਪਰ ਖੁਸ਼ੀ ਕਰਹਿਂ ਅਨੁਕੂਲ'।ਇਮ ਬੋਲਤਿ ਅਚਵਨ ਕੋ ਕਰਨੋ। ਬੈਠਨਿ ਤਖਤ ਸ਼ਾਹੁ ਚਲਿ ਪਰਨੋ॥੩੩॥ ਸੁਨਿ ਗੁਨ ਪੁਨ ਵਜ਼ੀਰ ਖਾਂ ਸੰਗ। ਕਹਨੋ'ਜਾਹੁ ਚਢਿ ਬੇਗ ਤੁਰੰਗ।ਆਨਹੁ ਅਬੈ ਹਮਾਰੇ ਪਾਸ।ਦਰਸ਼ਨ ਕਰੋਂ ਗੁਰੂ ਸੁਖ ਰਾਸਿ'॥੩੪॥ਹਰਖਤਿ ਹਜ਼ਰਤ ਤੇ ਸੁਨਿ ਕਰਿਕੈ। ਗਯੋ ਗੁਰੂ ਢਿਗ ਹਯ ਪਰ ਚਰਿਕੈ। ਪਹੁੰਚਨੋ ਉਤਲਾਵਤਿ ਤਬਿ ਪਾਸ। ਕਰੀ ਨਮੋ ਭਾਖੀ ਅਰਦਾਸ ॥ ੩੫॥ ਗੁਰੂ ਭਨਨੋ'ਹਮ ਆਗੇ ਤੁਮਾਰ'।ਇਮ ਕਹਿ ਭਏ ਸੁ ਅਸੁ ਅਸੁਵਾਰ।ਜੇਠਾ ਆਦਿ ਪੰਚ ਸਿਖ ਸਾਥ। ਗਮਨ ਕੀਨਿ ਸ਼੍ਰੀ ਸਤਿਗੁਰੁ ਨਾਥ ॥੩੬॥ ਸਨੇ ਸਨੇ ਹਯ ਕੋ ਠਹਿਰਾਵੈਂ। ਤੇਜ ਹੋਤਿ ਕੁਛ ਅਲਪ ਕੁਦਾਵੈਂ।–ਮੋ ਤੇ ਜਾਤਿ·ਅਗਾਰੀ ਪੌਨ–। ਰਿਸਤਿ ਮਰੋਰਤਿ ਹੈ ਪਗ ਦੌਨ[3]॥੩੭॥ ਅਵਨੀ ਬਜਤਿ ਪਰਤਿ ਜਬਿ ਪੌਰ[4]।ਪਹੁੰਚੇ ਏਵ ਦੁਰਗ ਕੇ ਪੌਰ। ਜੋ ਦੇਖਤਿ ਸੋ ਸੀਸ ਨਿਵਾਵੈ। ਧੀਰਜ ਮਾਨ ਰਿਦੇ ਬਿਸਰਾਵੈ[5]॥੩੮॥ਮੂਰਤਿ ਪਿਖਹਿ ਅਪੂਰਬ ਅਹੈ।ਸੁੰਦਰਤਾ ਦੇਖਤਿ ਹੀ ਰਹੈ। ਇਹ ਗੁਰੂ ਰੂਪ ਕਿਤਿਕਨਰ ਜਾਨੈਂ।ਕਿਤਿਕਬਿਲੋਕਤਿ ਬੁਝਨਿ ਠਾਨੈਂ॥੩੯॥ 'ਕੌਨ ਦੇਸ਼ ਕੋ ਬਡ ਮਹਿਪਾਲਾ?।ਜਹਾਂ ਬਸੈਂ,ਤਿਨ ਭਾਗ ਬਿਸਾਲਾ'।ਪਹੁੰਚੇ ਜਹਾਂਗੀਰ ਕੇ ਤੀਰ। ਸ਼੍ਰੀ ਹਰਿ ਗੋਵਿੰਦ ਬੀਰ ਸਧੀਰ ॥੪੦॥ ਚੌਕੀ ਤਖਤ ਸਮਾਨ ਬਿਛਾਈ। ਸੁਜਨੀ ਸੇਤ ਸ੍ਵੱਛ ਸੰਗਿ ਛਾਈ[6]।ਦ੍ਵੈ ਉਮਰਾਵ ਆਇ ਅਗੁਵਾਏ। ਮਿਲੇ ਦੇਖਿ ਕਰਿ ਸੀਸ ਨਿਵਾਏ ॥੪੧॥ ਲੈ ਕਰਿ ਗਏ ਸ਼ਾਹੁ ਕੇ

---

[1]ਦੰਦਾਂ ਤੋਂ ਬਿਨਾਂ। [2]ਮੁੱਛਾਂ ਦਾਹੜਾ ਫੁੱਟ ਰਿਹਾ ਹੈ। [3](ਇਸ ਕਰ ਕੇ) ਕ੍ਰੋਧ ਕਰਕੇ ਮਰੋੜ ਕੇ ਦੋਵੇਂ ਪੈਰਾਂ ਨੂੰ। [4]ਪ੍ਰਿਥਵੀ ਤੇ ਜਦ ਪੈਰ ਪੈਂਦਾ ਹੈ ਤਦ ਵੱਜਦੀ ਭਾਵ ਸ਼ਬਦ ਉਤਪਤ ਹੁੰਦਾ ਹੈ। [5]ਧੀਰਜ ਤੇ ਮਾਨ ਨੂੰ ਰਿਦੇ ਤੋਂ ਭੁਲਾ ਦੇਂਦਾ ਹੈ (ਜੋ ਬੀ ਦਰਸ਼ਨ ਕਰਦਾ ਹੈ)। [6]ਪਵਿੱਤ੍ਰ ਚਿੱਟੀ ਸੋਜ਼ਨੀ ਨਾਲ ਢੱਕੀ ਹੋਈ। [ਫਾ:, ਸੋਜ਼ਨੀ=ਵਿਛੌਣੇ ਦਾ ਇਕ ਕਪੜਾ ਜਿਸ ਪਰ ਸੂਈ ਨਾਲ ਬਹੁਤ ਕੰਮ ਕੀਤਾ ਹੁੰਦਾ ਹੈ]।

ਤੀਰ। ਬੈਠਿ ਗਏ ਚੌਂਕੀ ਪਰ ਧੀਰ। ਸਾਦਰ ਬੰਦਨ ਕਰਿ ਕੈ ਸ਼ਾਹੁ। ਰੂਪ ਬਿਲੋਕਤਿ ਬੈਠੇ ਪਾਹੁ ॥ ੪੨ ॥ ਮਨਹੁ ਬੀਰ ਰਸ ਧਰਜੋ ਸਰੀਰਾ। ਦਿਪਤਿ ਪ੍ਰਤਾਪ ਰਿਦੇ ਗੰਭੀਰਾ। ਹਜ਼ਰਤਿ ਹੈਰਤਿ ਬਿਸਮ ਬਿਚਾਰੀ।–ਇਹ ਗਾਦੀ ਸੰਤਨਿ ਮਤ ਧਾਰੀ[1] ॥ ੪੩ ॥ ਗੁਰੂ ਪ੍ਰਥਮ ਸਭਿ ਤੈਸੇ ਭਏ।ਇਨ ਕੀ ਕ੍ਰਾਂਤਿ ਲਯੋ ਮਤ ਨਏ[2]। ਵਹਿਰ ਬੇਸ ਮਹਿੰ ਫਰਕ ਮਹਾਨਾ। ਅੰਤਰ ਕੀ ਗਤਿ ਜਾਇ ਨ ਜਾਨਾ ॥੪੪॥ ਜੇ ਮਤ ਰਾਜ ਸਾਜ ਕੋ ਧਾਰੀ[3]। ਹਿੰਦੂ ਤੁਰਕ ਜਿਮ ਦਾਵੇ ਕਾਰੀ[4]। ਤੌ ਨਿਜ ਗਾਦੀ ਰੀਤਿ ਬਿਗਾਰੀ। ਹੋਇ ਨ ਬਡਿਆਈ ਪੁਨ ਭਾਰੀ॥੪੫॥ ਜੇ ਅੰਤਰਿ ਮਤ ਸੰਤਨਿ ਹੋਈ।ਬਾਹਰ ਬੇਖ ਬਿਗਾਰ ਨ ਕੋਈ[5] ।ਤਥਾ ਪ੍ਰਸ਼ਨ ਕਰਿ ਪਰਖੋਂ ਅਬੈ–।ਇਮ ਬਿਚਾਰਿ ਬੋਲਜੋ ਬਚ ਤਬੈ॥੪੬॥ 'ਸੁਨਹੁ ਪੀਰ ਜੀ!ਜਗ ਮਤ ਦੋਇ। ਹਿੰਦੂ ਤੁਰਕ ਮਹਿੰ ਨਰ ਸਭਿ ਕੋਇ। ਰਾਮ,ਖੁਦਾਇ, ਕ੍ਰਿਪਾਲ, ਕਰੀਮ। ਅਲਹ,ਅਕਾਲ,ਅਨੰਤ, ਰਹੀਮ ॥੪੭॥ ਇਮ ਕਹਿ ਕ੍ਰਿਯਾ ਪ੍ਰਿਥਕ ਹੀ ਕਰੈਂ।ਨਿਜ ਨਿਜ ਕੋ ਸ਼ੁਭ ਸਭਿਹਿ ਉਚਰੈਂ। ਕੌਨ ਦੌਨਿ ਮਹਿੰ ਆਛੇ ਅਹੈ ? ।ਜਗ ਬੰਧਨ ਤੇ ਕੋ ਛੁਟਿ ਰਹੈ?' ॥ ੪੮ ॥ ਸ਼੍ਰੀ ਹਰਿ ਗੋਵਿੰਦ ਸੁਨਤਿ ਬਖਾਨਾ। 'ਸਿਰਜਨਹਾਰ ਏਕ ਹਮ ਜਾਨਾ।ਇਕ ਸਮ ਪੰਚਹੁੰ ਭਤ ਤੇ ਬਨੇ। ਇੰਦ੍ਰਯ ਦੇਹਿ ਏਕ ਸਮ ਸਨੇ॥੪੯॥ਕਰਨਹਾਰ ਕੋ ਸਿਮਰਹਿ ਜੋਇ। ਸਭਿ ਤੇ ਦੀਰਘ ਜਾਨਹੁ ਸੋਇ। ਇਸ ਪਰ ਭਗਤ ਕਬੀਰ ਬਖਾਨਾ। ਦੁਹੂੰ ਦਿਸ਼ਨਿ ਕੋ ਭੇਦ ਮਿਟਾਨਾ॥੫੦॥ਸ਼੍ਰੀ ਗ੍ਰੰਥ ਜੀ ਵਾਕ ॥

ਪ੍ਰਭਾਤੀ ਸ਼੍ਰੀ ਕਬੀਰ ਜੀ ਕੀ ॥

ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥ ੧ ॥ ਲੋਗਾ ਭਰਮਿ ਨ ਭੂਲਹੁ ਭਾਈ ॥ ਖਾਲਿਕੁ ਖਲਕ ਖਲਕ ਮਹਿ ਖਾਲਕੁ ਪੂਰਿ ਰਹਿਓ ਸ੍ਰਬ ਠਾਂਈ ॥ ੧ ॥ ਰਹਾਉ ॥ ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨ ਹਾਰੈ ॥ ਨਾ ਕਛੁ ਪੋਚ[6] ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥ ੨ ॥ ਸਭਿ ਮਹਿ ਸਚਾ ਏਕੋ ਸੋਈ ॥ ਤਿਸਕਾ ਕੀਆ ਸਭੁ ਕਛੁ ਹੋਈ ॥ ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥ ੩ ॥ ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥ ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥ ੪ ॥ ੩ ॥

---

[1]ਸੰਤਾਂ ਦਾ ਮਤਾ ਧਾਰਨ ਵਾਲਿਆਂ ਦੀ ਸੀ। [2]ਸ਼ੋਭਾ ਤੋਂ (ਦਿੱਸਦਾ ਹੈ ਕਿ) ਇਨ੍ਹਾਂ ਨਵਾਂ ਮਤ ਧਾਰਨ ਕੀਤਾ ਹੈ। [3]ਧਾਰਨ ਦਾ ਹੈ। [4]ਹਿੰਦੂ ਤੁਰਕ ਜਿਵੇਂ ਦਾਵਾ ਕਰਦੇ ਹਨ। [5](ਤਾਂ) ਬਾਹਰਲੇ ਭੇਖ ਦਾ ਕੋਈ ਵਿਗਾੜ ਨਹੀਂ। [6]ਕਮੀ।

ਚੌਪਈ॥ ਵਹਿਰ ਬਨਾਉ ਏਕ ਸਮ ਬਨਯੋ। ਅੰਤਰ ਬ੍ਰਹਮ ਏਕ ਹੀ ਭਨਯੋ॥ ਜੋ ਨਰ ਚਹਿ ਅਪਨੀ ਕੱਲਜ੍ਯਾਨ। ਤਜਿ ਦਾਵੇ ਕੋ ਭਜਿ ਭਗਵਾਨ ॥੫੧॥ ਮਾਨੁਖ ਜਨਮ ਅਮੋਲਕ ਰਤਨ। ਦੁਰਲਭ ਪ੍ਰਾਪਤਿ ਹੁਇ ਬਡ ਜਤਨ ਬਿਸ਼ਿਯਨਿ ਬਿਲਸਨਿ, ਬੰਧਨਿ ਦਾਵੇ[1]। ਇਕ ਬਿਰਾਟਿਕਾ[2] ਬਦਲੋ ਜਾਵੇ॥ ੫੨ ॥ ਜੋ ਲਾਗੋ ਸਿਮਰਨਿ ਸਤਿਨਾਮ। ਸੋ ਲਾਹਾ ਲੈ ਗੋ ਨਿਜ ਧਾਮ। ਜਿਸ ਕੋ ਛੂਟਿ ਜਾਇ ਭ੍ਰਮ ਉਰ ਕਾ। ਤਿਸ ਕੈ ਕਸ਼ਾ ਹਿੰਦੂ ਕਸ਼ਾ ਤੁਰਕਾ॥੫੩ ॥ ਸਭਿ ਮਹਿੰ ਪੂਰਨ ਏਕ ਪਛਾਨਹਿੰ। ਜਥਾ ਗਗਨ ਬਯਾਪਕ ਜਗ ਜਾਨਹਿ। ਸੱਤਾ ਚੇਤਨ ਕੀ ਸਭਿ ਪਾਇ। ਇਕ ਸਮ ਹੀ ਸਭਿ ਪਰਹਿ ਲਖਾਇ॥੫੪॥ਜਿਨਹੁ ਦੇਹਿ ਹੰਤਾ ਦਿਢ ਧਾਰੀ। ਤੇ ਦਾਵੇ ਬਾਂਧਹਿ ਭ੍ਰਮਭਾਰੀ। ਹਲਤਿ ਨਹੀਂ ਸੁਖ, ਪਲਤਿ ਨ ਢੋਈ। ਪ੍ਰਭੁ ਤੇ ਸਦਾ ਦੁਹਾਗਣਿ ਸੋਈ ॥ ੫੫ ॥ ਨਹਿੰ ਤਨੁ ਹੰਤਾ, ਹੋਤਿ ਨ ਦਾਵੇ। ਤਨ ਬਿਨ ਅਪਨਿ ਰੂਪ ਲਖਿ ਪਾਵੇ[3]। ਹਲਤਿ ਮਹਾਂ ਸੁਖ, ਪਲਤਿ ਅਨੰਦੇ। ਸੋ ਪ੍ਰਭੁ ਪਤਿ ਕੀ ਪ੍ਰਿਆ[4] ਬਿਲੰਦੇ॥੫੬॥ ਛੁਟਿਬੋ ਨਹਿੰ ਜਾਨਹਿ ਨਰ ਅੰਧਾ। ਦਾਵੇ ਬੰਧਨ ਤੇ ਲਹਿ ਬੰਧਾ।ਤਨ ਹੰਤਾ ਕੇ ਬਿਨਾ ਬਿਸਾਰੇ[5]। ਨਹਿੰ ਪ੍ਰਭੁ ਪਾਯਤਿ ਅਪਰ ਅਪਾਰੇ ॥ ੫੭ ॥ ਯਾਂਤੇ ਸੁਨਹੁ ਸ਼ਾਹੁ ਤਨ ਮਾਨ। ਇਸ ਕੇ ਤਜਾਗਨਿ ਤੇ ਦੁਖ ਹਾਨ।ਜਬਿ ਤਨ ਹੰਤਾ ਭਈ ਬਿਨਾਸ਼ਤਬਿ ਦਾਵੇ ਬੰਧਨ ਕਿਤ ਆਸ[6] ॥ ੫੮ ॥ ਸੁਨਿ ਹਜ਼ਰਤ ਨੇ ਰਿਦੇ ਬਿਚਾਰਾ।–ਨਯੋ ਬੇਸ ਇਕ ਬਾਹਰ ਧਾਰਾ। ਪ੍ਰਥਮ ਗੁਰੂ ਕੇ ਮਤ ਸਮ ਮਤ ਹੈ।ਨਿਸ਼ਚਾ ਏਕਰੀਤਿ ਹੀ ਚਿਤ ਹੈ[7]–॥੫੯॥ 'ਧੰਨ ਪੀਰ ਜੀ' ਬਾਕ ਬਖਾਨਾ। 'ਸ਼੍ਰੀ ਨਾਨਕ ਕੇ ਹੋ ਤੁਮ ਥਾਨ।ਜਿਨਕੋ ਸੁਜਸੁ ਚੇਦ ਸਮ ਚਾਰੂ। ਹਿੰਦੂ ਤੁਰਕ ਸਭਿ ਕਰਤਿ ਉਚਾਰੂ' ॥ ੬੦ ॥ ਇਮ ਕਹਿ ਅਰਪਨੋ ਦਰਬ ਹਜ਼ਾਰਾ।ਕਰੀ ਭੇਟ ਉਰ ਸ਼ਰਧਾ ਧਾਰਾ।ਸੋ ਜੇਠੇ ਨੇ ਲੀਨਿ ਉਠਾਇ। ਰੰਗ ਸ਼ਾਹੁ ਸੰਗਿ ਤੇ ਹਰਖਾਇ' ॥੬੧॥ ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸਤਿਗੁਰੂ ਸ਼ਾਹੁ ਮੇਲ' ਪ੍ਰਸੰਗ ਬਰਨਨੰ ਨਾਮ ਚਤੁਰ ਪੰਚਾਸਤਿ ਅੰਸੂ ॥ ੫੪ ॥

੫੫. [ਜਹਾਂਗੀਰ ਨਾਲ ਸ਼ਿਕਾਰ। ਸ਼ੇਰ ਮਾਰਿਆ]।

ਦੋਹਰਾ ॥ 'ਖੁਸ਼ੀ ਕਰਹੁ ਨਿਜ ਪੀਰ ਜੀ ਸਭਿ ਸਥਾਨ ਨਿਜ ਜਾਨਿ। ਦਿਹੁ

---

[1]ਵਿਸ਼ਿਆਂ ਦਾ ਭੋਗਣਾ ਤੇ ਦਾਵੇ ਬੰਨ੍ਹਣੇ। [2]ਕੋਡੀ। [3]ਸਰੀਰ ਤੋਂ ਬਿਨਾਂ ਆਪਣੇ (ਆਤਮ) ਸਰੂਪ ਨੂੰ ਜਾਣਦੇ ਹਨ। [4]ਪਿਆਰੀ (ਇਸਤ੍ਰੀਆਂ)। [5]ਦੇ ਭੁਲਾਏ ਬਿਨਾਂ। [6]ਚਿਤ ਵਿਚ ਇਕ ਹੀ ਤਰ੍ਹਾਂ ਦਾ ਨਿਸ਼ਚਾ ਹੈ। [7](ਗੁਰੂ ਜੀ ਨਾਲ) ਸ਼ਾਹ ਦੇ ਪ੍ਰੇਮ ਕਰਨ ਤੇ ਅਨੰਦ ਹੋਏ।

ਦਰਸ਼ਨ ਕੋ ਦਿਨ ਇਹਾਂ ਮਮ ਇਛ ਪੂਰਨ ਠਾਨਿ'॥੧॥ ਚੌਪਈ॥ ਇਮ ਕਹਿ ਸਨਿਕੈ ਕਰੋ ਬਿਸਰਜਨ[1]। ਉਠਿ ਨਿਕਸੇ ਲੇ ਅਪਨੇ ਸਿਖ ਜਨ। ਸ਼ਾਹੁ ਸਭਾ ਬਰਖ਼ਾਸਤ ਭਈ। ਨਿਜ ਨਿਜ ਥਾਨ ਸਕਲ ਚਲਿ ਗਈ॥ ੨॥ ਆਏ ਸ਼੍ਰੀ ਸਤਿਗੁਰੁ ਨਿਜ ਡੇਰੇ। ਚਹੁੰਦਿਸ਼ ਬੰਦਨ ਹੋਤਿ ਘਨੇਰੇ। ਕੁਛ ਬਿਸਰਾਮ ਪੌਢਿ ਕਰਿ ਕੀਨਿ। ਘਟਿਕਾ ਚਤੁਰ ਬਿਤਾਇ ਪ੍ਰਬੀਨ॥ ੩॥ ਬਹੁਰ ਉਠੇ ਚਢਿ ਚਲੇ ਤੁਰੰਗ। ਨਦੀ ਬਿਲੋਕਨਿ ਸ਼ਯਾਮਲ ਰੰਗ। ਤੀਰ ਤੀਰ ਗਮਨੇ ਗੁਰ ਧੀਰ।ਹੇਰਤਿ ਬਿਮਲ ਪ੍ਰਵਾਹਤਿ ਨੀਰ॥੪॥ ਦੂਰਿ ਇਕੰਤ ਥਾਨ ਬਹੁ ਸੁੰਦਰ। ਉਤਰ ਪਰੇ ਤਹਿੰ ਸ਼੍ਰੀ ਗੁਨ ਮੰਦਰ। ਸੌਚਾਚਾਰ ਕਰਨੋ ਥਲ ਥਿਰੇ। ਜਲ ਕਰ ਚਰਨ ਪਖਾਰਨਿ ਕਰੇ॥ ੫॥ ਹਾਥ ਜੋਰਿ ਤਹਿੰ ਸਿੱਖਨਿ ਬੂਝੇ।'ਸ਼ਾਹੁ ਸੰਗ ਕਿਮ ਬਾਕ ਅਰੂਝੇ[2]? । ਮੁਲਾਕਾਤ ਕੈਸੇ ਕਰਿ ਭਈ?। ਪੂਰਬ ਆਇ ਕੀਨਿ ਅਬਿ ਨਈ[3]॥ ੬॥ ਰਹੋ ਪ੍ਰਸੰਨ ਕਿ ਨਹਿੰ ਦਿਸ਼ਿ ਦੋਊ। ਚਾਰੀ ਕਰਤਿ ਰਹਨੋ ਸਠ ਜੋਊ'। ਨਿਜ ਪ੍ਰਿਯ ਜਾਨਿ ਦਾਸ ਸਿਖ ਸਾਰੇ। ਮਿਲੇ ਜਥਾ, ਸੁ ਪ੍ਰਸੰਗ ਉਚਾਰੇ॥ ੭॥ 'ਨਹੀਂ ਸ਼ਾਹੁ ਕੇ ਰਿਦੇ ਖੁਟਾਈ। ਸਾਦਰ ਮਧੁਰੀ ਗਿਰਾ ਅਲਾਈ। ਹਿੰਦੂ ਤੁਰਕ ਬਾਦ ਕੀ ਗਾਥਾ। ਬੂਝਤਿ ਰਹਨੋ ਹਮਾਰੇ ਸਾਥਾ॥੮॥ ਜਿਮ ਸੈਸੈ ਕੀਨੋ ਹਮ ਆਗੇ। ਉੱਤਰ ਪਾਇ ਕਰਨੋ ਅਨੁਰਾਗੇ[4]। ਸੁਨਿ ਸਿੱਖਨਿ–ਹਿਤਕਾਰੀ ਸ਼ਾਹੁ–। ਹਾਥ ਜੋਰਿ ਪੁਨ ਕਹਿ ਗੁਰੁ ਪਾਹੁ॥ ੯॥ 'ਪਾਪੀ ਕਰਿ ਕੋ ਪਾਪ ਮਹਾਨਾ। ਰਾਖਨੋ ਗੋਪ, ਨਹੀ ਇਨ[5] ਜਾਨਾ। ਸੋ ਬਿਦਤਾਵਹੁ ਬਦਲਾ ਲੀਜੈ। ਜਸ ਕੀਨਸਿ ਤਸ ਫਲ ਕੋ ਦੀਜੈ'॥੧੦॥ ਸੁਨਿ ਸਤਿਗੁਰੁ ਬੋਲੇ ਸਿਖ ਭਾਵਤਿ। ' ਗੁਰੁ ਪਿਤ ਪਲਟਾ ਲੇਹਿੰ ਨ ਜਾਵਤ। ਤਾਵਤ ਸੁਖ ਸੋਂ ਨੀਂਦ ਨ ਆਵੈ। ਖਾਨ ਪਾਨ ਰੁਚਿ ਤੇ ਨਹਿੰ ਭਾਵੈ॥੧੧॥ ਕੇਤਿਕ ਦਿਨ ਮਹਿੰ ਗਹਿ ਕਰਿ ਤਾਂਹੀ। ਹਤੈਂ ਕੁਮੌਤ ਤਜੈਂ ਕਿਮ ਨਾਂਹੀ। ਪੂਰੀ ਕਰਹਿੰ ਸਪਥ ਏ ਕਹੀ। ਗੁਰੁ ਦੇਖੀ ਉਬਰਹਿ ਅਬਿ ਨਹੀਂ'॥੧੨॥ ਇਸ ਪ੍ਰਕਾਰ ਕਰਿ ਬਚਨ ਬਿਲਾਸ। ਚਹੈਂ ਦੁਸ਼ਟ ਕੋ ਕਰਿਬੋ ਨਾਸ਼। ਚਢਿ ਤੁਰੰਗ ਪਰ ਡੇਰੇ ਆਏ। ਖਾਨ ਪਾਨ ਕਰਿ ਨਿਸਾ ਬਿਤਾਏ॥੧੩॥ ਬਹੁਰ ਸ਼ਾਹੁ ਜਬਿ ਯਾਦ ਕਰੰਤਾ। ਢਿਗ ਹਕਾਰਿ ਗੁਰੁ ਦਰਸ ਲਹੰਤਾ। ਚਢਿ ਸ਼ਿਕਾਰ ਕੋ

[1]ਵਿਦਾ। [2]ਬਚਨਾਂ ਵਿਚ ਲੱਗੇ। [3]ਨਵੀਂ (ਮੁਲਾਕਾਤ)। [4]ਪ੍ਰੇਮ ਕੀਤਾ। [5]ਭਾਵ ਬਾਦਸ਼ਾਹ ਨੇ।

ਵਹਿਰ ਸਿਧਾਵੈਂ। ਬਡੇ ਝੀਲ ਫਿਰਿ ਬਾਹਰਿ ਆਵੈਂ[1] ॥ ੧੪॥ ਭਈ ਸ਼ਾਹ ਕੋ ਸੁਧਿ ਗੁਰੁ ਕੇਰੀ। ਖਿਲਤਿ ਅਖੇਰ ਬ੍ਰਿਤੀ ਬਹੁਤੇਰੀ। ਇਕ ਦਿਨ ਲੈ ਕਰਿ ਅਪਨੇ ਸੰਗ। ਗਏ ਸ਼ਿਕਾਰ ਅਰੂਢਿ ਤੁਰੰਗ॥੧੫॥ਮੀਰ ਸ਼ਿਕਾਰਨਿ[2] ਸ਼ਿਕਰੇ[3] ਲੀਨਿ। ਜੁਰਰੇ, ਬਾਜ ਰੁ ਸ਼ਾਨ[4], ਕੁਹੀਨਿ[5]। ਗਨ ਗਡ੍ਹੀ[6] ਤਨੇ ਪਰ ਹੈਂ ਚੀਤੇ[7]। ਕਾਨਨ ਗਮਨੇ ਮ੍ਰਿਗ ਭੈ ਭੀਤੇ ॥ ੧੬ ॥ ਹਤੇ ਝਪਟ ਦੈ ਲਪਟ ਬਿਹੰਗਾ। ਸ਼ੂਕਰ ਸਸੇ ਝੰਖਾਰ ਕੁਰੰਗਾ। ਕੋ ਤੁਪਕਨਿ ਤੇ ਮਾਰਿ ਗਿਰਾਏ। ਕੋ ਤੀਰਨਿ ਤਰਵਾਰਨਿ ਘਾਏ ॥੧੭॥ ਪਾਢੇ[8] ਘੇਰਿ ਘੇਰਿ ਗੁਰੁ ਮਾਰੇ। ਕਰਿ ਲਾਘਵਤਾ[9] ਤੀਰ ਪ੍ਰਹਾਰੇ। ਨਿਜ ਆਗੇ ਕੋ ਜਾਨਿ ਨ ਦੀਯੋ। ਤੁਰਕੇਸ਼ੁਰ ਹੇਰਤਿ ਹਿਤ ਹੀਯੋ॥੧੮॥ ਆਯੁਧ ਬਿੱਦ੍ਯਾ ਮਹਿੰ ਬਡ੍ਹਿ ਜਾਨੇ। ਦੇਖਿ ਤਮਾਸ਼ੋ ਉਰ ਹਰਖਾਨੇ। ਸੁਨਸੋ ਪ੍ਰਥਮ ਕਿਤ ਕੇਹਰਿ ਬਲੀ। ਭਈ ਸ਼ਾਹੁ ਕੇ ਉਰ ਸੁਧਿ ਭਲੀ ॥ ੧੯ ॥ ਭਨਸੋ ਸਭਿਨਿ ਸੋਂ 'ਕਰਹੁ ਪਯਾਨਾ। ਜਿਤ ਦਿਸ਼ਿ ਕੇਹਰਿ ਸੁਨਸੋ ਮਹਾਂਨਾ'। ਤਬਿ ਆਗੂ ਹੁਇ ਲੈ ਗੁਰੁ ਸੰਗ। ਚਲਸੋ ਸ਼ਾਹੁ ਚਢਿ ਤੁੰਗ ਮਤੰਗ ॥ ੨੦ ॥ ਖੋਜਨ ਕਰਸੋ ਸੁ ਕਾਨਨ ਜਥੈ। ਭਭਕਤਿ ਨਿਕਸਸੋ ਕੇਹਰਿ ਤਥੈ। ਹੇਰਤਿ ਸੂਰਾ ਕਿਤਿਕ ਪਲਾਏ। ਕੋ ਸੁਨਿ ਸ਼ਬਦ ਨਿਕਟ ਨਹਿੰ ਆਏ ॥੨੧॥ ਘੋਰਾ ਠਰੇ[10] ਮੂਤ੍ਰ ਕੋ ਛੋਰਾ। ਗਜ ਨਹਿੰ ਗਮਨਹਿੰ ਘੋਰ ਸੁ ਓਰਾ[11]। ਸ਼ਾਹੁ ਮਤੰਗ ਥਿਰਹਿ ਨਹਿੰ ਕੈਸੇ। ਮਹਾਂ ਬੀਰ ਤੇ ਕਾਇਰ ਜੈਸੇ ॥੨੨॥ ਤਬਿ ਪੁਕਾਰ ਕਰਿ ਗੁਰੁ ਸੋਂ ਕਹਸੋ।ਖਰੇ ਸੁ ਧੀਰਜ ਕੋ ਜਬਿ ਲਹਸੋ। 'ਤੁਮ ਹੀ ਕਰਹੁ ਪ੍ਰਹਾਰਨਿ ਇਸੈ॥ਜਬਿ ਲੌ ਘਾਤ ਕਰਹਿ ਨਹਿੰ ਕਿਸੈ'॥੨੩॥ਸ਼੍ਰੀ ਸਤਿਗੁਰ ਘੋਰਾ ਤਬਿ ਛੋਰਾ। ਖੜਗ ਸਿਪਰ ਗਹਿ ਗੋ ਤਿਸ ਓਰਾ। ਤੁਪਕ ਛੁਟਨਿ ਕਹਿ ਸ਼ਾਹੁ ਹਟਾਈ।ਪਿਖਨਿ ਤਮਾਸ਼ੋ ਲਗਿ ਸਮੁਦਾਈ ॥ ੨੪ ॥ ਬਰਸੋ ਬਿਰੇ[12] ਮਹਿੰ ਕੇਹਰਿ ਜਹਾਂ। ਲਗੇ ਬਿਲੋਚਨ ਸਭਿ ਕੇ ਤਹਾਂ। ਧੀਰਜ ਸਹਤ ਜਾਤਿ ਗੁਰੁ ਆਗੇ। ਮਨਹੁੰ ਬੀਰ ਰਸ ਸੋਵਤਿ ਜਾਗੇ॥੨੫॥ਬਰਨ ਬਦਨ ਕੋ ਅਰੁਨ[13]ਬਿਸਾਲਾ। ਗਮਨਤਿ ਗਹੇ ਖੜਗ ਅਰੁ ਢਾਲਾ।ਨਿਕਟ ਹੋਇ ਕਰਿ ਸ਼ੇਰ ਪੁਚਾਰਸੋ[14]।'ਨਿਕਸਿ ਵਹਿਰ

---

[1]ਬਾਹਰ ਮੈਂਘਣੇ ਬਨ ਫਿਰਕੇ ਆਉਂਦੇ ਹਨ। [ਪੰ:, ਝੱਲ=ਮੈਂਘਣਾ ਬਨ]। [2]ਸ਼ਿਕਾਰੀ ਅਹਿਕਮੇ ਦਾ ਅਫਸਰ। [3]ਬਾਜ਼ ਦੀ ਕਿਸਮ ਦਾ ਛੋਟਾ ਸ਼ਿਕਾਰੀ ਪੰਛੀ। [4]ਕੁੱਤੇ। [5]ਕੂਹੀਆਂ। [6]ਗੱਡੀਆਂ ਉੱਤੇ ਹਨ ਚਿੱਤਰੇ ਸ਼ਿਕਾਰ ਲਈ। [7]ਪਾੜ੍ਹੇ। [8]ਫੁਰਤੀ। [9]ਠਿਠੰਬਰੇ, ਮੁੜਕੇ। (ਅ) ਲਿੱਦ [ਮੈਪ੍ਰਦਾ]। [10]ਉਹ ਤਰਫ ਭਿਆਨਕ (ਹੈ ਐਸੀ)। [11]ਝੱਲ। [12]ਲਾਲ। [13]ਵੰਗਾਰਿਆ।

ਅਬਿ ਕਸੋਂ ਬਲ ਹਾਰਸੋ ?' ॥੨੬॥ ਸਨਮੁਖ ਦ੍ਰਿਸ਼ਟਿ ਭਈ ਜਬਿ ਦੋਊ। ਨਿਕਸਸੋ ਗਰਜਤਿ ਕੇਹਰਿ ਸੋਊ। ਫੇਰਤਿ ਲਾਂਗੁਲ ਟੋਰ[1] ਕਰਾਲਾ। ਝਟਕਤਿ ਸਟਾ[2] ਭੀਮ[3] ਜਨੁ ਕਾਲਾ ॥ ੨੭ ॥ ਲਾਂਬੀ ਬੇਲ[4] ਭਯਾਨਕ ਦਾਂਤ। ਬਦਨ ਪਸਾਰਿ ਆਇ ਭੁਭਕਾਤਿ। ਹੇਰਤਿ ਲੋਕ ਸਕਲ ਬਿਸਮਾਏ।–ਸ਼੍ਰੀ ਗੁਰ ਬਚਹਿੰ ਨ ਇਸ ਅਗਵਾਏ॥੨੮॥ਹਮ ਆਗੇ ਅਸ ਕੇਹਰਿ ਮਹਾਂਨਹੀਂ ਬਿਲੋਕਨਿ ਕੀਨੋ ਕਹਾਂ–। ਠਾਂਢੇ ਦੂਰ ਤ੍ਰਾਸ ਕੋ ਪਾਵੈਂ। ਦੇਖਤਿ ਗਨ, ਕੋ ਨਿਕਟ ਨ ਆਵੈ ॥੨੯॥ ਆਵਤਿ ਸਨਮੁਖ ਬਦਨ ਪਸਾਰਾ। ਧਰਿ ਧੀਰਜ ਸਤਿਗੁਰੂ ਨਿਹਾਰਾ। ਬਾਮ ਹਾਥ ਧਰਿ ਸਿਪਰ ਅਗਾਰੀ। ਕਰਿ ਪ੍ਰਾਕ੍ਰਮ ਕੋ ਮੁਖ ਪਰਿ ਮਾਰੀ॥੩੦॥ਕੁਪੈ, ਓਜ ਤੇ ਦੀਨਿ ਧਕੇਲਾ। ਆਗੇ ਹੋਇ ਪਛੇਲਾ[5] ਮੇਲਾ। ਚੇਦ੍ਹਾਸ[6] ਚਮਕਸੋ ਕਰ ਦਾਏ। ਗਿਰਤਿ ਸ਼ੇਰ ਕੇ ਉਦਰ ਲਗਾਏ॥੩੧॥ਬਹੀ ਭਗੌਤੀ[7] ਗੁਰੁ ਕੇ ਕਰ ਕੀ।ਕਰਿ ਤਕਬੀਰ[8] ਤੁਰਤ ਦੋ ਧਰ ਕੀ। ਗਿਰਸੋ ਪ੍ਰਿਥੀ ਪਰ ਪਗ ਉਲਟਾਏ। ਮਰਸੋ ਜਾਨਿ ਦੇਖਨਿ ਗਨ ਆਏ ॥੩੨॥ ਬਰਛੇ ਹਤੇ ਸ਼ਾਹੁ ਕੇ ਹਾਥੀ। ਤਿਤ ਦਿਸ਼ ਕਰਸੋ ਜਤਨ ਕੇ ਸਾਥੀ। ਕੀਨਿ ਬਿਲੋਕਨਿ ਹੈ ਕਰਿ ਪਾਹੂ। ਬਲੀ ਸ਼ੇਰ ਤੇ ਬਿਸਮਸੋ ਸ਼ਾਹੁ ॥ ੩੩॥ 'ਧੰਨ ਧੰਨ' ਸਤਿਗੁਰੁ ਕੋ ਕਹੈ।ਖਰੋ ਨਿਕਟਿ ਤਿਸ ਕੀ ਦਿਸ਼ ਲਹੈ। ਕੇਹਰਿ ਕੋ ਨਿਕਸਸੋ ਤਬਿ ਜੀਵ। ਮਹਾਂ ਪ੍ਰਕਾਸ਼ਵੰਤਿ ਸੋ ਥੀਵ ॥ ੩੪ ॥ ਆਰੁਨਤਾ[9] ਫੈਲੀ ਸਭਿ ਗੈਨ[9]। ਦੇਖਤਿ ਸ਼ਾਹ ਉਠਾਏ ਨੈਨ। ਬੂਝੇ ਗੁਰੁ 'ਕਹਾਂ ਇਹ ਭਯੋ?।ਕੌਨ ਹੁਤੋ ਮਰਿ ਕਿਤ ਇਹ ਗਯੋ?॥੩੫॥ਕਸੋਂ ਪ੍ਰਕਾਸ਼ ਐਸੋ ਦ੍ਰਿਸ਼ਟਾਯੋ। ਪਿਖਸੋ ਅਪੂਰਬ ਮੈਂ ਬਿਸਮਾਯੋ'। ਸੁਨਿ ਸ਼੍ਰੀ ਹਰਿ ਗੋਵਿੰਦ ਬਖਾਨੋ। 'ਕਾਸਮ ਬੇਗ ਨਾਮ ਇਸ ਜਾਨੋ ॥੩੬॥ ਤੁਮ ਹਕਾਰਕੈ ਬੂਝਨਿ ਕੀਜੈ। ਸੁਨਸੋ ਚਹੁ ਸੋ ਉੱਤਰ ਲੀਜੈ'। ਜਹਾਂਗੀਰ ਲੈ ਨਾਮ ਗੁਹਾਰਾ[10]। ਤਿਨ ਤਰੁ ਪਰ ਥਿਰੁ ਹੋਇ ਉਚਾਰਾ॥੩੭॥ 'ਪੂਰਬ ਜਨਮ ਹੁਤੋ ਨਰ ਤਨ

[1]ਸ਼ੇਰ ਤੇ ਸਾਨ੍ਹ ਦੀ ਪੂਛ ਦਾ ਅੰਤਲਾ ਵਾਲਾਂ ਦੇ ਗੁੱਛੇ ਵਾਲਾ ਥਾਂ ਜਿਥੇ ਕਦੇ ਵਲੇਵਾਂ ਜਿਹਾ ਥੀ ਹੁੰਦਾ ਹੈ, ਇਸ ਨੂੰ ਪੰਜਾਬੀ ਵਿਚ ਟੋਰ ਕਹਿੰਦੇ ਹਨ। [2]ਸ਼ੇਰ ਦੀ ਗਰਦਨ ਦੇ ਵਾਲ, ਅਯਾਲ [ਸੰਸਃ, ਸਟਾ]। [3]ਡਰਾਉਣੀ। [4]ਪਸ਼ੂਆਂ ਦੀ ਬਹੁਤੀ ਲੰਬਾਈ ਨੂੰ ਲੰਮੀ ਬੇਲ ਕਹਿੰਦੇ ਹਨ। [5]ਪਿੱਛਾ ਕੀਤਾ। [6]ਤਲਵਾਰ। [7]ਜ਼ਿਬਹ ਕਰਨ ਵਾਂਙੂ ਖੱਬੀ ਤਲਵਾਰ ਸਾਰੇ ਪੇਟ ਵਿਚ ਫਿਰਕੇ (ਪੇਟ ਨੂੰ) (ਦੋ ਧਰ ਕੀ=) ਦੋ ਫਾੜ ਕਰ ਗਈ। ਤਕਬੀਰ ਉਹ ਕਲਾਮ ਹੈ ਜੋ ਜਾਨਵਰ ਦੇ ਗਲੇ ਛੁਰੀ ਫੇਰਨ ਵੇਲੇ ਮੁਸਲਮਾਨ ਪੜ੍ਹਦੇ ਹਨ, ਉਸ ਤੋਂ ਮੁਹਾਵਰਾ ਹੋ ਗਿਆ ਹੈ ਤਕਬੀਰ ਕਰਨਾ= ਜ਼ਿਬਹ ਕਰਨਾ। [9]ਲਾਲੀ। [9]ਅਕਾਸ਼ ਵਿਚ। [10]ਬੁਲਾਇਆ।

ਮੈਂ। ਅਬਿ ਕੇਹਰਿ ਹੁਇ ਬਾਸੌਂ ਬਨ ਮੈਂ।ਪਾਤਿਸ਼ਾਹ ਅਕਬਰ ਭੁਵ ਤਾਤ[1]। ਲਗਤਿ ਕਬੀਲੇ ਮਹਿੰ ਤਿਸ ਭ੍ਰਾਤ ॥ ੩੯ ॥ ਇਕ ਦਿਨ ਅਮਰਦਾਸ ਗੁਰੁ ਪਾਸ।ਗਯੋ ਸ਼ਾਹੁ ਕਰਿ ਦਰਸ਼ਨ ਆਸ।ਹੁਤੋ ਸੰਗਿ ਮੈਂ ਦਿਖਿ ਰਿਸ ਛਾਈ। –ਕਯਾ ਪੂਜਨਿ ਹਿੰਦੂ ਢਿਗਜਾਈ?–॥੪੯॥ਚਲਯੋ ਨਹੀਂ ਮੋਹੇ ਕੁਛਚਾਰਾ। ਮੁਖ ਤੇ ਬਹੁ ਅਪਵਾਦ[2] ਉਚਾਰਾ। ਨਰਨਿ ਸੁਨਾਇ ਨਿੰਦ ਮੈਂ ਕਰੀ। ਜਗੀ ਨ ਗੁਰੁ ਕੀਰਤ, ਮਤਿ ਜਰੀ[3] ॥ ੪੦ ॥ ਨਿਸ ਮਹਿੰ ਡੇਰਾ ਗੋਇੰਦਵਾਲ। ਉਠਯੋ ਅਚਾਨਕ ਸੂਲ ਬਿਸਾਲ।ਖਾਨੇ ਬਿਖੈ ਮਾਸ ਰਹਿ ਕਾਚਾ। ਖਾਯੋ ਮੈਂ ਸੁ ਉਦਰ ਨਹਿੰ ਪਾਚਾ[4]॥੫੧॥ਗੁਰੁ ਅਰੁ ਮਾਸ ਚਿਤਵਨਾ ਚਿਤ ਮੈਂ।ਦੁਖ ਤੇ ਹੋਤਿ ਭਯੋ ਭਬਿ ਮ੍ਰਿਤੁ ਮੈਂ।ਮਾਸ ਦੋਸ਼ ਤੇ ਧਰਿ ਤਨ ਸ਼ੇਰ।ਗੁਰੁ ਚਿਤਵਤਿ ਫਲ ਲਹਯੋ ਘਨੇਰ ॥੫੨॥ਆਪ ਆਨਿ ਕਰਿ ਮੁਝ ਕੌ ਮਾਰ।ਭਵ ਸਾਗਰ ਤੇ ਕੀਨਿ ਉਧਾਰਾ। ਤੂੰ ਬਡਭਾਗ ਦਰਸ ਕੌ ਪਾਵਤਿ। ਧ੍ਯਾਨ ਜੁਗੀਸ਼ਨਿ ਕੇ ਜੋ ਭਾਵਤਿ[5] ॥ ੫੩ ॥ ਇਮ ਕਹਿ ਸੁਰਗ ਬਿਖੈ ਚਲਿ ਗਯੋ। ਸੁਨਤਿ ਸ਼ਾਹ ਮਨ ਮੈਂ ਬਿਸਮਯੋ।ਰੂਪ ਅਕਾਰ ਨ[6] ਦੇਖਤਿ ਭਯੋ। ਜਨੁ ਤਰੁ ਬੋਲਤਿ ਇਮ ਸੁਨਿ ਲਯੋ ॥ ੫੪ ॥ ਸਤਿਗੁਰ ਕੀ ਮਹਿਮਾ ਬਡਿ ਜਾਨੀ। ਬਲੀ ਬੀਰ ਅਤਿ ਕੀਰਤਿ ਠਾਨੀ। 'ਕਰਾਮਾਤ ਸਾਹਿਬ ਗੁਰੁ ਗਾਦੀ। ਕਰੀ ਹਜ਼ਾਰਨਿ ਕੇ ਘਟ ਸ਼ਾਦੀ ॥੫੫॥ ਬਡੇ ਬਹਾਦੁਰ ਗੁਰੁ ਬਲ ਭਾਰੀ। ਗੋਰਨ ਸ਼ੇਰ ਸਿਪਰ ਮੁਖ ਮਾਰੀ। ਜਥਾ ਭੀਲ ਤਿਮ ਆਯੁਧ ਧਾਰੀ। ਕੋਇ ਨ ਸਮਸਰ ਹੋਇ ਤੁਮਾਰੀ' ॥੫੬॥ਹਜ਼ਰਤਿ ਹਰਖਤਿ ਲੈ ਗੁਰੁ ਭੀਰ। ਸਨੈ ਸਨੈ ਹਟਿ ਗਮਨੈ ਧੀਰ। ਰੂਪ ਬਿਲੋਕਤਿ ਸੁਜਸੁ ਬਖਾਨਤਿ । ਗੁਰੁ ਬੋਲਤਿ ਸੁਨਿ ਪੁਨ ਸਨਮਾਨਤਿ॥੫੭॥ਪੁਰਿ ਕੇ ਨਿਕਟ ਗਏ ਜਿਹ ਸਮੋ।ਸ਼ਾਹੁ ਬੰਦਿ ਕਰ ਕੀਨੀ ਨਮੋ। ਸਤਿਗੁਰੁ ਨਿਜ ਡੇਰੇ ਕੌ ਆਏ।ਸ਼ਾਹੁ ਦੁਰਗ ਪ੍ਰਵਿਸ਼ਯੋ ਨਿਜ ਥਾਏ॥੫੮॥ਸਭਿ ਉਮਰਾਵ ਜਿਨਹੁੰ ਗੁਰੁ ਦੇਖੇ। ਆਪਸ ਮਹਿੰ ਜਸੁ ਕਰਤਿ ਵਿਸ਼ੇਖੇ । 'ਬਲੀ ਬਹਾਦੁਰ ਬੀਰ ਬਿਲੰਦ । ਉਤਰਿ ਕੇਹਰੀ ਕਛੁ ਨਿਕੰਦ॥੫੯॥ਕਰਿ ਬਹਾਦੁਰੀ ਸ਼ਾਹੁ ਦਿਖਾਈ। ਕੀਰਤਿ ਆਪ ਬਦਨ ਤੇ ਗਾਈ[7]। ਖਾਨ ਪਾਨ ਕਰਿ ਖਿਲਕਤ ਸਾਰੀ। ਸੁਪਤਿ ਜਥਾ ਸੁਖ ਨਿਸਾ ਗੁਜ਼ਾਰੀ ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਫੇਹਰਿ ਨਿਕੰਦਨ' ਪ੍ਰਸੰਗ ਬਰਨਨੰ ਨਾਮ

[1]ਪਿਤਾ। [2]ਨਿੰਦਾ। [3](ਮੇਰੀ) ਸੜੀ ਮਤ ਨੇ। [4]ਨਾ ਪਚਿਆ। [5]ਨਾ ਰੂਪ ਤੇ ਨਾ ਆਕਾਰ। [6]ਕਹੀਂ ਹੈ ਆਪ (ਸ਼ਾਹ ਨੇ ਗੁਰੂ ਜੀ ਦੀ)।

੫੬. [ਦਿੱਲੀ ਤੋਂ ਕੂਚ]।

ਦੋਹਰਾ ॥ ਬੀਤਿ ਗਈ ਸੋ ਜਾਮਨੀ ਕੀਨੇ ਸੌਚ ਸ਼ਨਾਨ।ਬਸਤ੍ਰ ਸ਼ਸਤ੍ਰ ਗੁਰੁ ਪਹਿਰ ਕਰਿ ਬੈਠੇ ਲਾਇ ਦਿਵਾਨ ॥੧॥ ਚੌਪਈ ॥ ਹਾਨਨਿ ਪੰਚਾਨਨ ਕੋ ਕਾਨਨਿ[1]। ਕੋ ਆਨਨ ਭਨਿ ਕੋ ਸੁਨਿ ਕਾਨਨਿ[2]। ਸੁਧਿ ਹਿਤ ਆਇ ਸਿੱਖ ਪੁਰਿ ਬਾਸੀ। ਦੇਖਤਿ ਦਰਸ਼ਨ ਬੈਠੇ ਪਾਸੀ ॥੨॥ ਬੂਝਤਿ ਭੇ ਪ੍ਰਸੰਗ ਜਿਮ ਭਯੋ। 'ਕੇਹਰਿ ਬਲੀ ਆਪਿ ਹਤਿ ਦਯੋ। ਸੁਖ ਸਰੀਰ ਸਾਰੇ ਪਰ ਰਹਯੋ? ਨਖ ਕੋ ਘਾਤ ਨਹੀਂ ਕਿਤ ਲਹਯੋ?'॥੩॥ਢਿਗ ਮਸੰਦ ਨੇ ਸਕਲ ਸੁਨਾਈ। 'ਜੇਬੁਕ[3] ਸਮ ਸੁਖੇਨ ਲਿਯ ਘਾਈ'। ਇਤਨੇ ਮਹਿ ਵਜ਼ੀਰ ਖਾਂ ਆਯੋ। ਹਾਥ ਜੋਰਿ ਕਰਿ ਸੀਸ ਨਿਵਾਯੋ॥੪॥ਬੈਠਨੋ ਨਿਕਟ ਸੁਜਸੁ ਹੁ ਕਹਯੋ।'ਸ਼ਾਹੁ ਆਪਿ ਢਿਗ ਆਵਨਿ ਚਹਯੋ ।–ਸ਼੍ਰੀ ਸਤਿਗੁਰ ਡੇਰੇ ਬਿਚ ਰਹੋ। ਨਹਿੰ ਆਗਵਨ ਇਹਾਂ ਕੋ ਚਹੋ–॥੫॥ ਤਿਮ ਕਹਿ ਮੋਕਹੁ ਪਠਨੋ ਅਗਾਰੀ। ਭਯੋ ਪ੍ਰਸੰਨ ਹੇਰਿ ਬਲ ਭਾਰੀ'।ਬੈਠਿਰਹਨੋ ਕਹਿ ਗੁਰੁ ਸਮੀਪ। ਉਤ ਭਾ ਤੁਮਾਰਿ ਤੁਰਕ ਅਵਨੀਪ[4]॥੬॥ਚਲਿਮਜਨੁਕੇ ਆਇ ਸਥਾਨ। ਗੁਰੁ ਕਰਿਵਾਇਸਿ ਫਰਸ਼ ਮਹਾਨ।ਕਰਿ ਛਸਵਾਵਨਿ ਬਡਿ ਮਸਨੰਦ[5]। ਧਰਿ ਪਾਛੇ ਉਪਧਾਨੁ[6] ਬਿਲੰਦ ॥੭॥ ਗਾਦੀ ਪਰ ਬੈਠੇ ਗੁਰੁ ਪੂਰੇ । ਚਾਮਰ ਚਲਹਿ ਚਲਾਚਲ[7] ਰੂਰੇ। ਬਡੋ ਦਿਵਾਨਿ ਲਗਯੋ ਤਿਹ ਸਮੋ।ਆਨਿ ਅਨੇਕ ਠਾਨਿਤੇ ਨਮੋ॥੮॥ ਜਹਾਂਗੀਰ ਜਬਿ ਬੈਠੇ ਹੇਰੇ।ਹਯ ਤੇ ਉਤਰਿ ਆਇ ਤਬਿ ਨੇਰੇ।ਕਰਿ ਅਭਿ-ਬੰਦਨ ਬੈਠਨੋ ਪਾਸ। ਕਹਿ ਅਖੇਰ ਕੇ ਬਾਕ ਬਿਲਾਸ ॥੯॥ 'ਕੇਹਰਿ ਬਲੀ ਆਪਿ ਨੇ ਮਾਰਾ। ਪੁਨ ਬ੍ਰਿਤੰਤ ਤਿਨ[8] ਅਪਨਿ ਉਚਾਰਾ। ਸਾਹਿਬ ਕਰਾ-ਮਾਤ ਗੁਰੁ ਗਾਦੀ। ਸਿੱਖਨਿ ਦਿਯੋ ਗਯਾਨ ਅਹਿਲਾਦੀ'॥੧੦॥ ਸ਼੍ਰੀ ਹਰਿ-ਗੋਵਿੰਦ ਸੁਨਤਿ ਉਚਾਰਾ। 'ਅੰਤਿ ਸਮੇਂ ਜਿਸ ਜਸ ਮਨ ਧਾਰਾ[9]। ਪਾਇ ਜੂਨ ਤਸ ਕਰਮ ਅਧੀਨ। ਭੋਗਤਿ ਦੁਖ ਸੁਖ ਕੋ ਜਿਮ ਕੀਨ[10]॥੧੧॥ ਘਟਿਕਾ ਏਕ ਬੈਠਿ ਕਰਿ ਸ਼ਾਹੁ। ਗਮਨਨੋ ਪੁਨ ਉਰ ਧਾਰਿ ਉਮਾਹੁ।ਇਸ ਪ੍ਰਕਾਰ ਬੀਤੇ ਦਿਨ ਕੇਤੇ। ਸਤਿਗੁਰੁ ਨਿਜ ਸਿੱਖਨਿ ਸੁਖ ਦੇਤੇ ॥ ੧੨ ॥ ਪੂਰਿ ਤੇ ਸਿਖ ਸੰਗਤਿ ਚਲਿ ਆਵੈਂ।ਭਏ ਬਿਲੋਚਨ ਕੋ[11] ਫਲ ਪਾਵੈਂ।ਚੰਦ

[1]ਮਾਰਨਾ ਸ਼ੇਰ ਦਾ ਬਣ ਵਿਚ। [2]ਕਿਸੇ ਕਿਹਾ ਮੈਂ ਹੋਂ, ਕਿਸੇ ਸੁਣਿਆਂ ਕੰਨੀਂ। [3]ਗਿੱਦੜ। [4]ਭਾਵ ਜਹਾਂਗੀਰ। [5]ਗੱਦੀ। [6]ਸਿਰਹਾਣਾ। [7]ਚੰਚਲ। [8]ਭਾਵ ਸ਼ੇਰ ਨੇ। [9]ਜਿਸ ਨੇ ਜਿਹੋ ਜਿਹਾ ਮਨ ਵਿਚ ਧਾਰਿਆ ਹੈ। [10]ਜਿਵੇਂ (ਕਰਮ) ਕੀਤਾ। [11]ਨੇਤ੍ਰਾਂ ਦੇ ਹੋਣ ਦਾ।

ਬਦਨ ਕੋ ਦਰਸ਼ਨ ਕਰਿ ਕਰਿ। ਬੈਠਤਿ ਨਿਕਟ ਅਨੰਦ ਉਰ ਭਰਿ ਭਰਿ ॥੧੩॥ ਕਮਲ ਪਾਂਖਰੀ ਆਂਖਿ ਬਿਸਾਲੇ। ਤੀਖਨ ਕੋਰ ਬਾਨ ਅਨਿ-ਯਾਲੇ[1]। ਦਰਸ਼ਨ ਕਰਹਿੰ ਕਾਮਨਾ ਪਾਵੈਂ। ਅਨਿਕ ਅਕੋਰਨਿ ਕੋ ਅਰ-ਪਾਵੈਂ ॥ ੧੪ ॥ ਇਸ ਪ੍ਰਕਾਰ ਸਿੱਖੀ ਬਿਸਤਾਰੀ। ਕਰਨਿ ਪਧਾਨ ਸ਼ਾਹੁ ਭਾ ਤਮਾਰੀ। ਪਠਨੋ ਵਜ਼ੀਰਖਾਨ ਕੋ ਤਬੈ। ਕਰਿ ਬੰਦਨ ਪ੍ਰਸੰਗ ਕਹਿ ਸਬੈ ॥ ੧੫ ॥ 'ਹਜ਼ਰਤਿ ਚਹੀ ਕਰਨਿ ਅਸੁਵਾਰੀ। ਕਹਨੋ ਆਪ ਸੋਂ–ਕੀਜਹਿ ਤਮਾਰੀ। ਨਗਰ ਆਗਰੈ ਚਲਿ ਕਰਿ ਥਿਰੈਂ। ਕੇਤਿਕ ਦਿਨ ਬਿਲਾਸ ਤਹਿੰ ਕਰੈਂ॥੧੬॥ਕਰਹੁ ਆਪਿ ਭੀ ਸੈਲ ਘਨੇਰੇ–।ਸ਼ਾਹੁ ਚਹਤਿ ਹੈ ਮੇਲ ਬਡੇਰੇ। ਖੇਲਹੁ ਮਿਲਿ ਅਖੇਰ ਬਿਧਿ ਨਾਨਾ। ਬਨ ਉਪਬਨ[2]ਕੋ ਪਿਖਹੁ ਮਹਾਨਾ ॥ ੧੭ ॥ ਕਹਨੋ ਸ਼ਾਹੁ ਮਨ ਪ੍ਰੇਮੀ ਹ੍ਵੈ ਕੈ।ਗਮਨਹੁ ਸੰਗ ਕ੍ਰਿਪਾ ਨਿਜ ਕੈ ਕੈ–'। ਇੱਤਮਾਦਿਕ ਕਹਿ ਕੀਨੇ ਤਮਾਰਿ।ਭਏ ਸਾਥਿ ਸਤਿਗੁਰੁ ਅਸਵਾਰੁ ॥੧੮॥ ਗਮਨੋ ਪੰਥ ਆਗਰੈ ਚਲੇ। ਹਿਤ ਅਖੇਰ ਹਜ਼ਰਤ ਕਬਿ ਮਿਲੇ। ਹਨਹਿੰ ਮ੍ਰਿਗਨਿ ਕਹੁ ਅਧਿਕ ਧਵਾਇ। ਦੇਖਤਿ ਓਜ ਸ਼ਾਹੁ ਹਰਖਾਇ ॥ ੧੯ ॥ ਇਮ ਕ੍ਰਮ ਕ੍ਰਮ ਤੇ ਪਹੁੰਚੇ ਜਾਈ । ਥਿਰੇ ਆਗਰੇ ਪਿਖਿ ਸ਼ੁਭ ਥਾਈ।ਕਬਿ ਕਬਿ ਮਿਲਹਿੰ ਨਿਕਟ ਬੁਲਵਾਵਹਿੰ।ਹੋਇ ਏਕਠੇ ਵਹਿਰ ਸਿਧਾਵਹਿੰ॥੨੦ ॥ਇਕ ਦਿਨ ਕਿਸ ਕੇ ਮੁਖ ਤੇ ਸੁਨਨੋ। ਗੁਰ ਕੋ 'ਸਚੁ ਪਤਿਸ਼ਾਹੁ' ਸੁ ਭਨਨੋ। ਜਹਾਂਗੀਰ ਉਰ ਸੰਸੈ ਭਯੋ।–ਮੁਝ ਤੇ ਭੀ ਉੱਚੋ ਪਦ ਥਿਯੋ–॥ ੨੧ ॥ ਰਹਨੋ ਗਿਨਤਿ ਚਿਤ ਮਹਿ ਅਧਿਕਾਯੋ ।–ਇਹ ਕਿਮ ਨਾਮ ਅਪਨਿ ਧਰਵਾਯੋ । ਸਾਚੋ ਪਾਤਿਸ਼ਾਹੁ ਨਰ ਕਹੈਂ । ਇਤੀ ਜਿਠਾਈ[3] ਕਨੋਂ ਕਰਿ ਲਹੈਂ–॥੨੨॥ ਏਕ ਦਨੋਸ ਪੁਨ ਚਢੋ ਸ਼ਿਕਾਰ । ਭਯੋ ਮੇਲ ਬੋਲਨੋ ਹਿਤ ਧਾਰਿ । 'ਸੁਨਨੋ ਜਗਤ ਮਹਿੰ ਨਾਮ ਤੁਹਾਰਾ।ਕਹਿੰ–ਸਾਚਾ ਪਤਿਸ਼ਾਹੁ–ਉਦਾਰਾ॥੨੩॥ ਗੁਰੂ ਨਾਮ ਤੁਮ ਕੋ ਬਨਿ ਆਵੈ। ਜਥਾ ਪ੍ਰਥਮ ਹੀ ਬਿਧਿ ਕਹਿਵਾਵੈਂ'। ਸੁਨਿ ਬੋਲੇ ਸ਼੍ਰੀ ਹਰਿਗੋਵਿੰਦ। 'ਐਸੇ ਨਾਮ ਜਿ ਕਹਿੰ ਜਗ ਬ੍ਰਿੰਦ ॥ ੨੪ ॥ ਅਰ-ਪਹਿੰ ਭੇਟ ਆਇ ਦਰਸੈ ਹੈਂ । ਦੂਰਿ ਦੂਰਿ ਤੇ ਸੇਗਤਿ ਐਹੈ । ਹਮ ਨਹਿੰ ਕਿਸ ਕੋ ਕਹੈਂ ਕਦਾਈ। ਆਪਹਿ ਨਾਮ ਧਰੈਂ ਸਮੁਦਾਈ'॥੨੫॥ ਜਹਾਂਗੀਰ ਕੋ ਕਹਿ ਸਮੁਝਾਯੋ । ਤਉ ਨ ਨਿਸ਼ਚੇ ਤਿਸ ਉਰ ਆਯੋ । ਸ਼੍ਰੀ ਗੁਰੁ ਜਾਨਿ ਲੀਨਿ ਮਨ ਕੇਰੀ।–ਲਖਿ ਨ ਸਕਹਿ ਬਿਨੁ ਲੋਚਨ ਹੇਰੀ–॥੨੬॥ ਬਿਪਨ

[1]ਨੇਤ੍ਰਾਂ ਦੇ ਕੋਨੇ ਮਾਨੋ ਬਾਣ ਹਨ ਤਿੱਖੀ ਚੁੰਝ ਵਾਲੇ। [2]ਬਾਗ। [3]ਵਡਿਆਈ।

ਸ਼ਿਕਾਰ ਖੇਲਿ ਕਰਿ ਆਏ। ਧਨੁ ਤਰਕਸ਼, ਕਟ ਖੜਗ ਸੁਹਾਏ। ਸੰਗਤਿ ਅਧਿਕ ਆਗਰੇ ਨਗਰ। ਹਿਤ ਗੁਰੁ ਦਰਸ਼ਨ ਆਏ ਸਗਰ॥੨੭॥ ਉੱਤਮ ਅਨਿਕ ਅਕੋਰਿਨ ਲਯਾਏ। ਪੰਚਾਂਮ੍ਰਿਤ ਕਰਿ ਕੈ ਸਮੁਦਾਏ। ਮਨੋ-ਕਾਮਨਾ ਜਿਮ ਕਰਿ ਆਵੈਂ। ਦਰਸ਼ਨ ਕਰੇ ਗੁਰੂ ਕੇ, ਪਾਵੈਂ ॥ ੨੮ ॥ ਸੁੰਦਰ ਡੀਲ ਬਿਲੰਦ ਸੁਸ਼ੀਲਾ। ਮੁਖ ਮੰਡਲ ਜਨੁ ਚੰਦ ਛਬੀਲਾ। ਭੁਜਾ ਪ੍ਰਲੰਬ-ਤਿ ਆਯੁਤ[1] ਛਾਤੀ। ਦਿਪਤਿ ਦਸਨ ਜਨੁ ਹੀਰਨਿ ਪਾਂਤੀ[2] ॥ ੨੯ ॥ ਕ੍ਰਿਪਾ ਭਰੇ ਅਰਬਿੰਦ ਬਿਲੋਚਨ। ਪਿਖਹਿੰ ਕਟਾਖਨਿ ਬੰਧਨਿ ਮੋਚਨ। ਇੱਤਯਾਦਿਕ ਸੁੰਦਰਤਾ ਸਾਰੀ। ਮਹਾਂਰਾਜ ਕੇ ਲੱਛਣ ਭਾਰੀ ॥੩੦॥ ਕਰਿ ਦਰਸ਼ਨ ਸੰਗਤਿ ਹਰਖਾਵੈ। ਜੋਧਾ ਗੁਰੂ ਬਿਲੰਦ ਸੁਹਾਵੈ॥ 'ਇਹ ਘਾਲਹਿੰ-ਗੋ ਕਬਿ ਘਮਸਾਨਾ। ਮਹਾਂਬੀਰ ਕਰਿ ਹੈਂ ਰਿਪੁ ਹਾਨਾ'॥੩੧॥ਇੱਤਿਯਾਦਿਕ ਜਸੁ ਕੋ ਬਿਸਤਾਰੈਂ। ਬਾਰਿ ਬਾਰਿ ਗੁਰ ਰੂਪ ਨਿਹਾਰੈਂ। ਕੁਸ਼ਲ ਪ੍ਰਸ਼ਨ ਗੁਰੁ ਸਭਿ ਸੋਂ ਕਰੈਂ। ਕ੍ਰਿਪਾ ਦ੍ਰਿਸ਼ਟਿ ਦਾਸਨਿ ਪਰਿ ਧਰੈਂ॥੩੨॥ਨਿਕਟਿ ਨਿਕਟਿ ਕੇ ਪੁਰਿ ਅਰੁ ਗ੍ਰਾਮੂ। ਆਵੈਂ ਸੁਨਤਿ ਸੁਜਸੁ ਅਭਿਰਾਮੂ। ਸਿੱਖਨ ਸੈਂਕਰੋ ਬਨਹਿੰ ਨਵੀਨ। ਲੋਕ ਪ੍ਰਲੋਕ ਸ਼ੁਧ ਕੋ ਚੀਨ ॥੩੩॥ ਦਿਨ ਪ੍ਰਤਿ ਰਹਤਿ ਅਧਿਕ ਹੀ ਮੇਲੇ। ਦਰਸ਼ਨ ਕਰਿ ਕਰਿ ਹੋਹਿੰ ਸੁਹੇਲੇ। ਮਨੋ ਕਾਮਨਾਂ ਗੁਰੁ ਤੇ ਪਾਵੈਂ। ਜਹਿੰ ਕਹਿੰ ਗਮਨਹਿੰ ਜਸ ਬਿਦਤਾਵੈਂ ॥ ੩੪ ॥ ਬਹੁਰੋ ਇਕ ਦਿਨ ਚਢੇ ਸ਼ਿਕਾਰ। ਜਹਾਂਗੀਰ ਹੈ ਕਰਿ ਅਸੁਵਾਰ। ਕਹਿ ਕਰਿ ਸਤਿ-ਗੁਰ ਸੰਗ ਚਢਾਏ। ਹਯਨਿ ਕੁਦਾਵਤਿ ਚਲੈ ਅਗਾਏ ॥੩੫॥ ਸ਼੍ਰੀ ਹਰਿ-ਗੋਵਿੰਦ ਦੂਸਰਿ ਸ਼ਾਹੁ। ਦੋਨਹੁ ਅਸੁ ਪਰ ਗਮਨਤਿ ਰਾਹੁ। ਕਾਨਨ ਚਲੇ ਜਾਤਿ ਉਤਸਾਹੁ। ਭਨਤਿ ਸੁਨਤਿ ਬਚ ਆਪਸਿ ਮਾਂਹੁ ॥੩੬॥ ਜਹਾਂ ਮ੍ਰਿਗਨਿ ਕੋ ਅਧਿਕ ਬਸੇਰੋ। ਲਿਏ ਜਾਤਿ ਭੋਤੀ ਜਿ ਅਗੋਰੋ।ਕੁਕਰ,ਚੀਤੇ, ਬਾਜ ਘਨੇਰੇ। ਬਹਰੀ,ਜੁੱਰਰੇ ਬੇਗ ਬਡੇਰੇ ॥ ੩੭ ॥ ਸੰਗਿ ਬਾਵਰੈਂ[3] ਲੇਤਿ ਸਿਧਾਏ।ਜਾਏ ਪ੍ਰਵੇਸ਼ੇ ਬਨ ਸਮੁਦਾਏ।ਸਤਿਗੁਰੁ ਅਰੁ ਹਜ਼ਰਤ ਇਕ ਸੰਗਿ। ਕਰੈਂ ਧਵਾਵਨਿ ਬੇਗ ਤੁਰੰਗ ॥੩੮॥ ਬਨ ਕੇ ਜੀਵ ਘੇਰਿ ਕਰਿ ਮਾਰਹਿੰ। ਨਿਕਸਹਿੰ ਅੱਗੂ ਨ ਜਿਯਤ ਸਿਧਾਰਹਿੰ। ਭੀਰਨਿ ਸੰਗਿ ਐਂਚਿ ਗੁਰੁ ਹਨੈ। ਜਹਾਂਗੀਰ ਸੰਘਾਰਤਿ ਘਨੈ ॥ ੩੯ ॥ ਸ੍ਵਾਨ ਗਹੈਂ ਅਰੁ ਚੀਤੇ ਛੋਰਹਿੰ।ਜਾਨਿ

[1]ਚੌੜੀ। [2]ਪੰਕਤੀ। [3]ਜਾਲ (ਅ) ਬਾਵਰੀਆ। ਇਕ ਨੀਚ ਜਾਤ ਜੋ ਜਾਲ ਨਾਲ ਸ਼ਿਕਾਰ ਫੜਦੇ ਹਨ [ਪੰਜਾਬੀ, ਬੋਰ=ਹਰਨ ਫੜਨ ਦਾ ਜਾਲ। ਬੋਰ ਤੋਂ ਬੋਰੀਆ, ਬਾਵਰੀਆ]।

ਨ ਦੇਤਿ ਢਾਂਧ ਕਰਿ ਦੌਰਹਿਂ। ਇਸ ਬਿਧਿ ਕਰਿ ਅਖੇਰ ਕੋ ਨਾਨਾ। ਪਿਖਹਿਂ ਤਮਾਸ਼ੋ ਕਰਤਿ ਪਯਾਨਾ ॥ ੪੦ ॥ ਬਹੁਰਿ ਭਈ ਤੀਛਨ ਬਡ ਘਾਮ। ਚਾਹਤਿ ਉਤਰਨਿ ਹਿਤ ਬਿਸਰਾਮ। ਬਨ ਕੋ ਛੋਰਤਿ ਹਟੇ ਪਿਛੇਰੇ।ਹੇਰਤਿ ਛਾਯਾ ਸਘਨ ਘਨੇਰੇ ॥੪੧॥ ਦੇਖਿ ਸਥਾਨ ਰੁਚਿਰ ਤਰੁ ਤਰੇ। ਉਤਰਨੋ ਸ਼ਾਹੁ ਖੇਦ[1] ਪਰਹਰੇ। ਤਿਸਤੇ ਕਿਤਿਕ ਦੂਰਿ ਗੁਰੁ ਥਿਰੇ। ਤਰੇ ਤਰੋਵਰ ਕੇ ਸੁਖ ਕਰੇ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਦਿੱਲੀ ਤੇ ਕੂਚ ਕਰਨਿ' ਪ੍ਰਸੰਗ ਕਥਨੰ ਨਾਮ ਪੰਚਾਸਤਿ ਅੰਸੂ ॥ ਪਏ ॥

੫੭. [ਸੱਚਾ ਪਾਤਸ਼ਾਹ। ਘਾਹੀ]।

ਦੋਹਰਾ ॥ ਸ਼ਾਹੁ ਤਰੋਵਰ ਕੇ ਤਰੇ ਅਲਪ ਨਰਨਿ ਤਿਹ ਸਗ। ਬੈਠਨੋ ਹਿਤ ਬਿਸਰਾਮ ਕੇ ਖਰੋ ਸਮੀਪ ਤੁਰੰਗ ॥੧॥ ਚੌਪਈ ॥ ਤੈਸੇ ਕਿਤਿਕ ਦੂਰ ਗੁਰ ਥਿਰੇ। ਘਾਮ[2] ਤਪਤ ਨਿਰਵਾਰਨਿ ਕਰੇ। ਤਹਿਂ ਇਕਿ ਘਾਹੀ ਚਲਿ ਕਰਿ ਆਯਹੁ। ਘਾਸ ਖੁਰਚਬੇ ਹਿਤ ਲਲਚਾਯਹੁ ॥ ੨ ॥ ਆਵਤਿ ਸੁਨਨੋ--ਗੁਰੂ ਇਤ ਆਏ।ਹਿਤ ਸ਼ਿਕਾਰ ਕੇ ਅੱਗੂ ਸਿਧਾਏ--।ਹਰਖਨੋ--ਮੈਂ ਇਤ ਦਰਸ਼ਨ ਪਾਊਂ। ਮਨੋ ਕਾਮਨਾ ਸਭਿ ਪੁਰਵਾਊਂ[3] ॥ ੩ ॥ ਸੰਗ ਨਰਨਿ ਕੀ ਭੀਰ ਨ ਕੋਈ। ਮਸਤਕ ਟੇਕੋਂ ਦਰਸ਼ਨ ਹੋਈ। ਹਾਥ ਜੋਰਿ ਮੈਂ ਅਰਜ਼ ਗੁਜਾਰੋਂ। ਮਨ ਤਨ ਕੇ ਦੁਖ ਸਭਿ ਨਿਰਵਾਰੋਂ--॥ ੪॥ ਇਮ ਚਿਤਵਤਿ ਚਲਿ ਕਰਿ ਤਹਿਂ ਆਯਹੁ।ਜਹਾਂਗੀਰ ਜਹਿਂ ਥਿਰ ਸੁਖ ਪਾਯਹੁ। ਬੂਝਨਿ ਲਗਨੋ 'ਸਾਚ ਪਤਿਸ਼ਾਹੁ।ਕਿਤ ਉਤਰਨੋ ਕਹੀਅਹਿ ਮੁਝ ਪਾਹੁ?'॥੫॥ਸ਼ਾਹੁ ਨਰਨਿ ਕੁਛ ਸਮਝਨੋ ਨਾਂਹੀ।ਜਾਨਨੋ ਹਜ਼ਰਤਿ ਹੇਰਨਿ ਚਾਹੀ। ਦਿਯੋ ਬਤਾਇ 'ਅਮਕ ਤਰੁ ਤਰੇ।ਛਾਯਾ ਸਘਨ ਬਿਖੈ ਤਹਿਂ ਥਿਰੇ'॥੬॥ਇਮ ਹੀ ਬੂਝਤਿ ਪਹੁੰਚਨੋ ਜਾਇ। ਜਹਾਂਗੀਰ ਬੈਠਨੋ ਜਿਸ ਥਾਇਂ। ਬਰਜਨ ਵਾਰੋ[4] ਨਰ ਜਹਿਂ ਖਰੋ। ਤਿਸ ਢਿਗ ਜਾਇ ਬੂਝਬੋ ਕਰੋ ॥੭॥ 'ਬੈਠਨੋ ਜਹਿਂ ਸਾਚੋ ਪਤਿਸ਼ਾਹੁ। ਭੇਟ ਚਢਾਵਨਿ ਚਾਹਤਿ ਪਾਹੁ'।ਸ਼ਾਹ ਸਮੁਖ ਦੇਖਤਿ ਇਮ ਕਹਨੋ।'ਆਵਨਿਦੇਹੁ ਕਹਾਂ ਇਨ ਲਹਨੋ[5]'॥੮॥ਕਿਨਹੁ ਨ ਬਰਜਨੋ ਰੁਖ ਕੋ ਹੇਰੇ। ਕਰ ਧਰਿ ਟਕਾ ਗਯੋ ਤਥਿ ਨੇਰੇ। ਬੇਖ ਸਰੂਪ ਦੇਖਿ ਸੋ ਘਾਹੀ[6]।ਅਧਿਕ ਅਨੰਦ ਧਾਰਿ ਉਰ ਮਾਂਹੀ॥੯॥ਆਗੇ ਟਕਾ ਰਾਖਿ ਨਿਜ ਕਰ ਤੇ।ਬੰਦਨ ਕਰੀ ਨੰਮ੍ਰਿ ਹੁਇ ਸਿਰ ਤੇ। ਹਾਥ ਜੋਰਿ ਪੁਨ ਅਰਜ਼ ਗੁਜ਼ਾਰੀ।'ਸਾਚੋ ਪਾਤਸ਼ਾਹੁ,ਗੁਰੁ ਭਾਰੀ'॥੧੦॥

[1]ਥਕਾਨ। [2]ਧੁੱਪ ਦੀ। [3]ਪੂਰੀ ਕਰਵਾਵਾਂਗਾ। [4]ਰੋਕਣ ਵਾਲਾ। [5]ਇਹ ਕੀ ਜਾਣਿਆਂ ਚਾਹੁੰਦਾ ਹੈ। [6](ਸ਼ਾਹ ਦਾ) ਭੇਖ ਸਰੂਪ ਦੇਖਕੇ।

ਦਰਸ਼ਨ ਕੀ ਅਭਿਲਾਖ ਘਨੇਰੀ। ਸੁਨਹੁ ਸ਼ੋਨ ਦੇ ਬਿਨਤੀ ਮੋਰੀ।–ਦੀਨ ਦੂਨੀ ਕੋ ਮਾਲਿਕ ਅਹੋਂਸਾਚੋ ਪਾਤਿਸ਼ਾਹੁ–ਇਮ ਕਹੈਂ॥੧੧॥ਦਾਸ ਗਰੀਬ ਜਾਨਿ ਕਰਿ ਮੋਹੀ। ਬਨਹੁ ਸਹਾਇ ਮ੍ਰਿਤੂ ਜਬਿ ਹੋਹੀ। ਅਪਰ ਕਾਮਨਾ ਕੋਇ ਨ ਨਾਥ।ਜਮ ਤੇ ਰਾਖਹੁ ਦੇ ਕਰਿ ਹਾਥ' ॥੧੨॥ ਜਹਾਂਗੀਰ ਸੁਨਿਕੈ ਬਿਸਮਾਯੋ।–ਗਰੁ ਜਾਨਿ ਮੋਕਹ ਇਹ ਆਯੋ। ਮੋ ਮਹਿ ਕਹਾਂ ਸ਼ਕਤਿ ਹੈ ਐਸੋ।ਰੱਛਾ ਕਰੋਂ ਪ੍ਰਲਤਿ[1]ਮਹਿ ਜੈਸੇ ॥੧੩॥ ਦੁਨੀਆਂ ਮਹਿ ਕਰਿਬੇ ਸਮ-ਰੱਥ।ਨਹੀਂ ਦੀਨ ਕੁਛੁ ਹਮਰੋ ਹੱਥ।ਸ਼੍ਰੀ ਹਰਿਗੋਵਿੰਦ ਮੁਝ ਕੋ ਜਾਨਾਯਾਂਤੇ ਇਸ ਬਿਧਿ ਬਾਕ ਬਖਾਨਾ ॥੧੪॥ ਦੀਨ ਦੂਨੀ ਜੋ ਕਰਹਿ ਸਹਾਇ। ਸਚ ਪਤਿਸ਼ਾਹਿਤ ਤਿਸ ਬਨਿਆਇ। ਗੁਰੂ ਕਹਤਿ ਥੇ ਜੋ ਮਮ ਪਾਸ। ਕਰਹਿਂ ਆਪ ਨਰ ਨਾਮ ਪ੍ਰਕਾਸ਼॥੧੫॥ਹਮ ਨਹਿਂ ਕਿਸ ਕੇ ਸੰਗ ਬਖਾਨਹਿਂ। ਸਾਚੋ ਪਾਤਿਸ਼ਾਹੁ ਜਗੁ ਜਾਨਹਿਂ। ਕਹੈਂ ਆਪ ਹੀ ਤੇ ਇਹ ਨਾਮੂ।ਬਿਦਤਜੋ ਸਗਰੇ ਪੁਰਿ ਅਰੁ ਗ੍ਰਾਮੂ ॥੧੬॥ ਇਹ ਕਹਿਬੋ ਗੁਰ ਕੋ ਸਭਿ ਸਾਚਾ। ਲਗਨਿ ਨ ਦੇਤਿ ਦਾਸ ਦੁਖ ਆਂਚ[2]–। ਇਮ ਚਿਤ ਮਹਿਂ ਚਿਤਵਤਿ ਭਾ ਸ਼ਾਹੂ। ਗੁਰ ਨਿਸ਼ਚੈ[3]ਹੋਯਹੁ ਉਰ ਮਾਂਹੂ॥੧੭॥'ਘਾਹੀ ਸੁਨਿ[4]'ਤਬਿ ਕਹਜੋ ਸੁਨਾਈ।'ਹਮ ਦੂਨੀਆਂ ਕੋ ਸ਼ਾਹੁ ਕਹਾਈਂ।ਅੰਤਕਾਲਹੂੰ ਨਹੀਂ ਸਹਾਇਤਹਿਂ ਕੁਛ ਹਮਰੇ ਬਸ ਨ ਬਸਾਇ ॥੧੮॥ਸਾਚੋ ਸ਼ਾਹੁ ਗੁਰੂ ਜਿਸ ਕਹੈਂ। ਅਪਰ ਥਾਨ ਸੋ ਉਤ-ਰਜੋ ਅਹੈ। ਤਿਨ ਢਿਗ ਪਹੁੰਚਹੁ ਅਰਜ਼ ਗੁਜ਼ਾਰੋ। ਰਿਦੇ ਮਨੋਰਥ ਕੋ ਤਹਿਂ ਸਾਰਹੁ'॥੧੯॥ਇਮਸੁਨਿ ਟਕਾ ਉਠਾਇ ਸੁ ਘਾਹੀ।ਗਮਨਜੋ ਅਪਰ ਨਰਨਿ ਕੋ ਪਾਹੀ। 'ਸ਼੍ਰੀ ਹਰਿ ਗੋਵਿੰਦ ਸਚ ਪਤਿਸ਼ਾਹੂ। ਉਤਰੇ ਕਹਾਂ? ਦੇਖਿਬੇ ਚਾਹੂ ॥ ੨੦ ॥ ਮੋਹਿ ਬਤਾਵਹੁ ਸੋ ਇਸ ਥਾਨ। ਬਿਦਤ ਗਰੀਬ ਨਿਵਾਜ ਮਹਾਨ'। ਸੁਨਿ ਲੋਕਨਿ ਗੁਰੁ ਥਾਨ ਬਤਾਯੋ। ਜਹਿਂ ਤਰੁ ਛਾਯ ਅਰਾਮ ਸੁ ਪਾਯੋ ॥ ੨੧ ॥ ਪਹੁੰਚਜੋ ਜਾਇ ਦਰਸ ਕੋ ਕਰਿਕੈ। ਬੰਦਨ ਕੀਨਿ ਧਰਨਿ ਸਿਰ ਧਰਿ ਕੈ। ਟਕਾ ਰਾਖਿ ਕਰਿ ਅਰਜ਼ ਗੁਜ਼ਾਰੀ। 'ਮੈਂ ਆਯਹੁ ਗੁਰੂ ਸ਼ਰਨਿ ਤੁਮਾਰੀ ॥੨੨॥ ਅੰਤਕਾਲ ਮਹਿ ਬਨਹੁ ਸਹਾਈ। ਜਮਦੂਤਨਿ ਤੇ ਲੇਹੁ ਬਚਾਈ। ਅਭਿਲਾਖਤਿ ਬਹੁ ਦਿਨ ਤੇ ਦਰਸ਼ਨ। ਆਜ ਭਾਗ ਬਡਿ ਤੇ ਭਾ ਪਰਸਨ ॥੨੩॥ ਨਾਮ ਗ਼ਰੀਬ ਨਿਵਾਜ ਤੁਮਾਰਾ। ਕਰਹੁ ਨਿਬਾਹਨ ਬਿਰਦ ਉਦਾਰਾ'। ਸੁਨਿ ਸਤਿਗੁਰੂ ਕ੍ਰਿਪਾਲ ਬਖਾਨਾ। 'ਸਿਮਰਹੁ ਸੱਤਿ-

[1]ਪ੍ਰਲੋਕ। [2]ਸੇਕ। [3](ਦਾ) ਭਰੋਸਾ। [4]ਹੇ ਘਾਹੀ ਸੁਣ।

ਨਾਮ ਕੱਲਜਾਨਾ[1] ॥ ੨੪ ॥ ਧਰਮ ਕਿਰਤ ਕਰਿ ਖਾਹੁ ਅਹਾਰਾ। ਇਨ ਦੋਇਨ ਤੇ ਸਦਾ ਸੁਖਾਰਾ। ਨਹਿੰ ਜਮਦੂਤ ਦੇਖਿਬੇ ਪਾਵਹਿੰ। ਕਰ ਦੇ ਕਰਿ ਸਤਿਗੁਰੂ ਬਚਾਵਹਿੰ' ॥੨੫॥ ਸੁਨਿ ਬੰਦਨ ਕਰਿ ਗਮਨਜੋ ਘਾਹੀ।ਅਧਿਕ ਅਨੰਦ ਧਾਰਿ ਉਰ ਮਾਂਹੀ। ਤਪਤ ਨਿਵਾਰੀ ਸਮਾਂ ਬਿਤਾਇ। ਚਢਜੋ ਸ਼ਾਹੁ ਸਤਿਗੁਰੂ ਬੁਲਾਇ ॥੨੬॥ ਮਹਿਮਾ ਮਹਾਂ ਮਾਨ ਕਰਿ ਮਨ ਮੈਂ। ਜਹਾਂਗੀਰ ਪ੍ਰੇਮੀ ਗੁਰ ਤਨ ਮੈਂ। ਦੇਖਤਿ ਨਿਕਟਿ ਤੁਰੰਗ ਚਲਾਵੈ। ਮੁਸਕਾਵਤਿ ਮੁਖ ਬਾਕ ਅਲਾਵੈ॥੨੭॥ ਸਨੈ ਸਨੈ ਪੁਰਿ ਮੈਂ ਚਲਿ ਗਏ। ਨਿਜ ਨਿਜ ਸਿਵਰ ਉਤਰਤੇ ਭਏ। ਸੁਖ ਸੋਂ ਨਿਸ ਦਿਨ ਕਿਤਿਕ ਬਿਤਾਏ। ਕਬਿ ਕਬਿ ਸ਼ਾਹੁ ਮਿਲਹਿ ਬਿਗਸਾਏ॥੨੮॥ਪੁਨ ਇਕ ਦਿਨ ਤੈਸੇ ਚਢਿ ਸ਼ਾਹੁ।ਗੁਰੂ ਬੁਲਾਏ ਪਠਿ ਨਰ ਪਾਹੁ। ਹੁਤੋ ਪ੍ਰਭਾਤ ਸਮੋ ਹੁਇ ਤਯਾਰ। ਜ਼ੀਨ ਤੁਰੰਗ ਸਜਿ ਭੇ ਅਸਵਾਰ॥੨੯॥ ਨਗਰ ਆਗਰੇ ਇਕ ਘਰ ਮਾਂਹੀ।ਸਿਖ ਕੀ ਸੁਤਾ ਅਸਿਖ ਕੇ ਬਯਾਹੀ। ਗੁਰੁ ਦਰਸ਼ਨ ਕੋ ਚਾਹਤਿ ਰਹੈ। ਪਤਿ ਸਸੁਰਾਰ[2] ਨ ਆਇਸੁ ਲਹੈ॥੩੦॥ਜਬਿ ਇਸ਼ਨਾਨ ਕਰਨਿ ਕਉ ਲਾਗਹਿ।ਮੁਖ ਤੇ ਇਮ ਕਹਿ ਮਨੁ ਅਨੁਰਾਗਹਿ।–ਸ਼੍ਰੀ ਗੁਰ ਸਾਚੇ ਜੇ ਕਰਿ ਅਹੈਂ। ਸਭਿ ਘਟ ਘਟ ਕੀ ਸੁਧਿ ਕੋ ਲਹੈਂ ॥ ੩੧ ॥ ਤੌ ਮਮ ਆਸਾ ਪੂਰਨ ਕਰੀਅਹਿ। ਅਪਨੇ ਦਰਸ਼ਨ ਇਹਾਂ ਦਿਖਰੀਅਹਿ–। ਇਸ ਬਿਧਿ ਬੋਲਤਿ ਲੈ ਕਰਿ ਨੀਰ। ਕਰਹਿ ਸੁ ਮੱਜਨ ਸੌਚ ਸ਼ਰੀਰ ॥੩੨॥ ਨਿਤਪ੍ਰਤਿ ਕਹਿਬੇ ਕੋ ਕਰਿ ਨੇਮ। ਚਾਹਤਿ ਦਰਸ਼ਨ ਮਨ ਮਹਿੰ ਪ੍ਰੇਮ॥ ਤਿਸ ਕੋ ਚਿਤਵਤਿ ਸਤਿਗੁਰੂ ਚਾਲੇ। ਕਰਤਿ ਨਿਬਾਹਨ ਬਿਰਦ ਬਿਸਾਲੇ॥ ੩੩ ॥ ਜਾਤਿ ਬੀਥਕਾ[3] ਤਿਸ ਘਰ ਜੋਈ।ਹਯ ਚਪਲਾਇ ਚਲਹਿੰ ਚਹਿ ਸੋਈ।ਲੋਕਰਿ ਜਲ ਕੋ ਹੇਤ ਸ਼ਨਾਨ। ਚਢੀ ਸਦਨ ਪਰ ਸਮਾਂ ਪਛਾਨ ॥ ੩੪ ॥ ਉਤ ਤੇ ਸਤਿਗੁਰ ਤਹਿੰ ਚਲਿ ਆਏ। ਤਿਸ ਕੇ ਸਦਨ ਜਬਹਿ ਨਿਯਰਾਏ। ਸਿਖ ਭਨੁਜਾ ਜਬਿ ਜਲ ਤਨ ਡਾਰਤਿ। ਜਿਮ ਨਿਤ ਬੋਲਤਿ ਤਥਾ ਉਚਾਰਤਿ ॥ ੩੫ ॥ 'ਜੇ ਸਾਚੋ ਗੁਰ ਅੰਤਰਜਾਮੀ। ਪੁਰਹਿ ਕਾਮਨਾ ਮਮ ਜਗਸ੍ਵਾਮੀ। ਇਹਾਂ ਆਇ ਦਰਸ਼ਨ ਦਿਖਰਾਵਹਿੰ। ਮੁਖ ਮੰਡਲ ਦੁਤਿ ਸਦਨ ਸੁਹਾਵਹਿੰ' ॥ ੩੬ ॥ ਸੁਨਿ ਸਤਿ ਗੁਰੁ ਨਿਜ ਸ਼ੌਨ ਮਝਾਰਾ। ਰੋਕਿ ਤੁਰੰਗਮ ਬਾਕ ਉਚਾਰਾ। 'ਸਮੇ ਸ਼ਨਾਨ ਬਖਾਨਤਿ ਜਾਚਾ। ਚਾਹਤਿ ਪਰਖਨੋ ਜੋ ਗੁਰ ਸਾਚਾ॥੩੭॥ ਸੋ ਉਠਿ ਕਰਿ

[1]ਮੁਕਤੀ ਦਾਤਾ। [2]ਪਤੀ ਤੇ ਸਹੁਰੇ ਦੀ। [3]ਗਲੀ।

ਪੁਰਵੈ ਨਿਜ ਆਸਾ। ਨਿਤ ਚਾਹਤਿ ਜਿਸ ਦਰਸ਼ਨ ਪਾਸਾ'। ਸੁਨਿ ਕਰਿ ਤਨੁ ਕੋ ਤੁਰਤ ਅਛਾਦਾ। ਤਤਛਿਨ ਉਠੀ ਧਰੇ ਅਹਿਲਾਦਾ॥੩੯॥ ਸੁੰਦਰ ਬਦਨ ਚੰਦ ਮਾਨਿੰਦਾ। ਸ਼੍ਰੀ ਹਰਿ ਗੋਵਿੰਦ ਰੂਪ ਬਿਲੰਦਾ। ਲੋਚਨ ਕੀਨਿ ਚਕੋਰਨ ਜੋਰਾ[1]। ਹੁਇ ਬਲਿਹਾਰੀ ਜੁਗ ਕਰ ਜੋਰਾ॥੩੯॥ ਅਧਿਕ ਪ੍ਰਸੰਨ ਭਈ ਮਨਮਾਹੀ*।ਪ੍ਰੇਮ ਅਧਿਕ ਜਾਂਕੇ ਤਨਮਾਂਹੀ*।ਸੀਸ ਨਿਵਾਇ ਬੰਦਨਾ ਠਾਨੀ। ਰੁਕੀ ਪ੍ਰੇਮ ਤੇ ਆਇ ਨ ਬਾਨੀ ॥ ੪੦ ॥ 'ਧੰਨ ਗੁਰੂ ਪੂਰਨ ਅਵਤਾਰਾ। ਕਰਨੋ ਸਫਲ ਮੁਝ ਸੰਸੈ ਟਾਰਾ। ਪੁਰਵੈ ਦਾਸ ਮਨੋਰਥ ਘਨੇ। ਕਰੇ ਉਧਾਰਨਿ ਜਾਂਹਿ ਨ ਗਨੇ'॥੪੧॥ਜਸੁ ਕੋ ਕਰਤਿ ਰਹੀ ਚਿਰ ਕਾਲ। ਚਲੇ ਗੁਰੂ ਸੋ ਭਈ ਨਿਹਾਲ। ਚੰਚਲ ਚਾਰੂ ਤੁਰੰਗ ਚਲਾਵਤਿ। ਦੇਖਤਿ ਮੁਖ ਨਰ ਨਾਰਿ ਲੁਭਾਵਤਿ ॥੪੨॥ਸ਼ਾਹੁ ਸੰਗ ਮਿਲਿ ਗਮਨੇ ਬਨ ਮੈਂ। ਕਰਤਿ ਅਖੇਰਨਿ ਬਾਂਛਤਿ ਮਨ ਮੈਂ। ਸ਼ੂਕਰ ਸਸਾ ਕੁਰੰਗ ਹਰਾਏ। ਸ੍ਵਾਨ ਰੁ ਚੀਤੇ ਛੋਰਿ ਗਹਾਏ ॥੪੩ ॥ ਅਭਿਲਾਖਤਿ ਫਿਰਿ ਬਨ ਕੇ ਮਹੀਆ। ਹਟੇ ਨਗਰ ਕੋ ਹਰਖ ਉਮਹੀਆ। ਨਿਜ ਡੇਰੇ ਮਹਿੰ ਆਨਿ ਬਿਰਾਜੇ। ਛੀਲ ਦਰਾਜ਼ ਪ੍ਰਲੰਬ ਭੁਜਾ[2] ਜੇ॥੪੪॥ਜਸੁ ਬਿਸਤ੍ਰਿਤਿ ਭਯੋ ਤਿਸ ਦੇਸ਼। ਦਿਨ-ਪ੍ਰਤਿ ਸੰਗਤਿ ਆਇ ਵਿਸ਼ੇਸ਼। ਦਾਸਨਿ ਕਰਹਿੰ ਕਾਮਨਾ ਪੂਰੀ। ਜਗ ਮਹਿੰ ਸੁਨਿ ਇਹ ਕੀਰਤਿ ਰੂਰੀ ॥ ੪੫ ॥ ਸੇਵਕ ਨਏ ਅਨੇਕ ਸੁਜਾਨੇ। ਆਵਤ ਦਰਸ਼ਨਕੋ ਸੁਖ ਮਾਨੇ।ਲੈਂ ਗੁਰੂਤੇ ਪਗ ਪਾਹੁਲ ਘਨੇ।ਉਪਦੇਸ਼ਹਿੰ ਦਾਸਨਿ ਹਿਤ ਸਨੇ ॥ ੪੬ ॥ ਸੁਨਿ ਕਰਿ ਸੁਜਸੁ ਸੁਜਨ ਹਰਖਾਵਹਿੰ। ਨਿੰਦਕ ਚੰਦੂ ਆਦਿ ਦੁਖ ਪਾਵਹਿੰ। ਕਰਹਿ ਮੇਲ ਕੋ ਸ਼ਾਹੁ ਘਨੇਰੇ। ਕਬਿ ਹਕਾਰਿ, ਕੈ ਆਵਤਿ ਡੇਰੇ[3] ॥ ੪੭ ॥ ਦਰਬ ਅਕੋਰ ਬਸਤ੍ਰ ਬਹੁ ਮੋਲ। ਅਰਪਹਿ ਹਯ ਜੋ ਦੇਸ਼ਨਿ ਟੋਲੇ। ਇਸ ਬਿਧਿ ਕੇਤਿਕ ਦਿਵਸੁ ਬਿਤਾਏ। ਨਗਰ ਆਗਰੇ ਬਿਰ ਸੁਖ ਪਾਏ ॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ ਆਗਰੇ ਆਗਮਨੰ ਬਰਣਨੰ ਨਾਮ ਸਪਤ ਪੰਚਾਸਤਿ ਅੰਸੂ ॥ ੫੭ ॥

---

[1]ਜੋੜ ਦਿਤੇ (ਅ) ਚਕੋਰਾਂ (ਦੇਨੈਣਾਂ ਦਾ) ਜੋੜਾ ਬਣਾ ਦਿਤਾ। [2]ਲੰਬਾ ਕੱਦ ਤੇ ਲੰਬੀਆਂ ਹੀ ਬਾਹਾਂ। [3]ਕਦੇ ਬੁਲਾਂਵਦਾ ਹੈ, ਕਦੇ ਡੇਰੇ ਆਂਵਦਾ ਹੈ (ਆਪ)।

*ਇਹ ਦੋ ਤੁਕਾਂ ਬਹੁਤੇ ਲਿਖਤ ਨੁਸਖਿਆਂ ਵਿਚ ਨਹੀਂ ਹਨ; ਇਕ ਲਿਖਤੀ ਨੁਸਖੇ ਵਿਚ ਜਿਥੇ ਇਹ ਤੁਕਾਂ ਨਹੀਂ ਹਨ, ਅਗਲੀਆਂ ਦੋ ਤੁਕਾਂ ਤੋਂ ਅਗੇ ਇਹ ਪਾਠ ਹੈ:—ਹਾਥ ਬੰਦ ਕਰਿ ਅਰਜ਼ ਗੁਜਾਰੀ। ਬਖਸ਼ਹੁ ਗੁਰੂ ਜੀ ਸ਼ਰਨਿ ਤਿਹਾਰੀ ॥ ੪੦ ॥

੫੯. [ਸ਼ਾਹ ਨੂੰ ਨਜੂਮੀ ਤੋਂ ਭਰਮਾਵਣਾ]।

ਦੋਹਰਾ ॥ ਦਿਨ ਪ੍ਰਤਿ ਪਿਖਿ ਇਖਲਾਸ ਕੋ ਜਹਾਂਗੀਰ ਗੁਰੁ ਕੇਰ[1]। ਅਦਬ ਕਰਹਿੰ ਉਮਰਾਵ ਸਭਿ ਬੰਦਹਿੰ ਜਬਿਹੂੰ ਹੇਰਿ ॥੧॥ ਚੰਦੂ ਕੇ ਮੇਲੀ ਦੁਖਹਿੰ ਨਿੰਦਕ ਅਪਰ ਬਿਸਾਲ। ਜਥਾ ਚੋਰ ਪਿਖਿ ਚੰਦ ਕੋ ਜਾਨਹਿ ਦੁਖਦ ਕਰਾਲ ॥੨॥ ਚੌਪਈ ॥ ਚੰਦੂ ਸੁਨਹਿ ਸ਼ਾਹੁ ਕੋ ਮੇਲ। ਕਰਹਿ ਅਖੇਰ ਹੋਹਿ ਗੁਰ ਗੈਲਿ[2]। ਦਰਬ ਪੰਚ ਸੈ ਨੀਤਿ ਪੁਚਾਵੈ। ਕਹਹਿ ਮਧੁਰ ਸਨਮਾਨ ਬਧਾਵੈ ॥੩॥ –ਮਮ ਪ੍ਰਾਨਨਿ ਕੋ ਸ਼ੱਤ੍ਰੁ ਮਹਾਂ। ਸ਼ਾਹੁ ਸੰਗ ਮਿਲਿ ਧਨ ਗਨ ਲਹਾ। ਨਿਤ ਪ੍ਰਤਿ ਮਿਲਹਿ ਵਧਹਿੰ ਅਧਿਕਾਇ। ਇਮ ਜੋ ਭਯੋ ਮੋਹਿ ਦੁਖਦਾਇ ॥੪॥ ਬਿਨ ਉਪਾਇ ਬਿਨ ਚਿੰਤ ਜਿ ਰਹੋਂ।ਨਹੀਂ ਬਚੋਂ ਤਿਨ ਤੇ ਦੁਖ ਸਹੋਂ। ਮੈਂ ਬਨਿ ਚੁਗਲ ਮੁਗਲ ਪਤਿ ਪਾਸ। ਚੁਗਲੀ ਉਗਲੀਬੋਲਨੋ ਤਾਸ[3] ॥੫॥ ਬੁਰਾ ਕਰਨਿ ਤਿਸ[4] ਕੀਨਿ ਉਪਾਇ। ਭਲਾ ਬਿਸਾਲ ਬਨਤਿ ਨਿਤ ਜਾਇ। ਖਰ ਕੰਟਕ ਲਖਿ ਬੋਵਨਿ ਕਰਨੋ[5]। ਸੋ ਤੋ ਰਹਨੋ ਕਮਲ ਸ਼ੁਭ[6] ਖਿਰਨੋ ॥ ੬ ॥ ਧਨ ਸੁਗੰਧਤਾ[7] ਜਿਸ ਤੇ ਪਾਈ[8]। ਯੌਂ ਬਿਪਰੀਤਿ ਭਈ ਬਰਿਆਈ[9]*। ਅਬਿ ਕੋ ਜਤਨ ਬਨਾਵੌਂ ਐਸੋ। ਹਰਿਗੁਵਿੰਦ ਕਾਰਾ-ਗ੍ਰਹ ਬੈਸੇ ॥ ੭ ॥ ਤਹਾਂ ਦਰਬ ਕੋ ਲੋਭ ਦਿਖਾਵੌਂ। ਕੈਦ ਬਿਖੈ ਕਹਿ ਕੈ ਮਰਿਵਾਵੌਂ। ਤੌ ਬਚਾਇ ਮੋਰੋ ਹੁਇ ਜਾਇ। ਮਿਲਹਿ ਨ ਸ਼ਾਹੁ ਸੰਗ ਕਿਮ ਆਇ–॥੮ ॥ ਇਮ ਗਿਨਤੀ ਕੋ ਗਿਨਤਿ ਹਮੇਸ਼। ਸੰਕਟ ਚਿੰਤਾ ਜਿਸਹਿ ਵਿਸ਼ੇਸ। ਗਿਨਤਿ ਗਟੀ ਕੋ ਜਤਨ ਬਿਚਾਰਾ। ਮਿਲਨੋ ਨਜੂਮੀ ਸੋਂ ਹਿਤ ਧਾਰਾ ॥ ੯ ॥ ਨਿਸ ਮੋਂ ਤਿਮਰ ਭਏ ਘਰ ਗਯੋ। ਦਰਬ ਪੰਚ ਸੈ ਤਿਸ ਕੋ ਦਯੋ। ਭਨਤਿ ਬਿਨੈ ਸਮੁ[10] ਤਿਸਕੇ ਸਾਥਾ। 'ਮੋਰੋ ਭਲੋ ਅਹੈ ਤੁਵ ਹਾਥਾ ॥੧੦॥ ਚਿਤ ਦੇ ਕਰਹੁ ਇਹੀ ਉਪਕਾਰ। ਅਪਰ ਦੇਉਂ ਧਨ ਪੰਚ ਹਜ਼ਾਰ। ਹੁਇ ਲਚਾਰ ਮੈਂ ਤੁਝ ਢਿਗ ਆਯੋ। ਬਨਿ ਸ਼ਨਾਇ ਅਬਿ ਹੌਂ ਸ਼ਰਨਾਯੋ' ॥ ੧੧ ॥ ਸੁਨਤਿ ਨਜੂਮੀ ਬੋਲਨਿ ਕੀਨਿ। 'ਸ਼ਾਹੁ ਦਿਵਾਨ ਭਏ ਕਿਮ ਦੀਨ। ਸਿਰ ਕੇ ਜੋਰ ਕਰੌਂ ਤੁਵ ਕਾਜਾ। ਫੇਰ ਸ਼ਾਹੁ ਮਤਿ ਸਹਤ

[1]ਜਹਾਂਗੀਰ ਤੇ ਗੁਰੂ ਜੀ ਦੀ ਸੱਜਨਤਾ ਮੇਲਮਿਲਾਪ। [2]ਗੁਰੂ ਜੀ ਦੇ ਨਾਲ ਹੋਕੇ। [3]ਚੁਗਲੀ ਉਗਲਕੇ ਤਿਸ (ਬਾਦਸ਼ਾਹ ਨੂੰ ਗੁਰੂ ਜੀ ਬਾਬਤ) ਕਹਿਆ। [4]ਭਾਵ ਗੁਰੂ ਜੀ ਦਾ ਬੁਰਾ ਕਰਨ ਦਾ। [5](ਚੁਗਲੀ ਨੂੰ) ਤ੍ਰਿੱਖਾ ਕੰਡਾ ਜਾਣਕੇ ਬੀਜਿਆ ਸੀ। (ਅ) (ਬੁਰਾ ਕਰਨ ਨੂੰ) ਤ੍ਰਿੱਖਾ ਕੰਡਾ ਜਾਣਕੇ" "। [6](ਸਤਿਕਾਰ ਰੂਪ ਸ਼ੁਭ) ਕਮਲ। [7]ਸੁਗੰਧਤਾ ਰੂਪੀ ਧਨ। [8]ਮਿਲਿਆ। [9]ਮੱਲੋ ਮੱਲੀ। [10]ਬੇਨਤੀ ਵਾਂਗ।

*ਪਾ:–ਬੁਰਿਆਈ।

ਸਮਾਜਾ[1] ॥ ੧੨ ॥ ਕੋ ਦੁਖ ਭਯੋ ਸੁਨਾਵਨ ਕਰੀਅਹਿ ?। ਮੈਂ ਨਿਰਵਾਰੌਂ ਚਿੰਤ ਨ ਧਰੀਅਹਿ'।ਸੁਨਿਤਬਿ ਸਭਿਹਿ ਬ੍ਰਿਤੰਤਉਚਾਰਾ।'ਹਿੰਦੂ ਗੁਰੂ ਸੰਗ ਬੈਰ ਹਮਾਰਾ ॥੧੩॥ ਤੁਝ ਤੇ ਪਰਦਾ ਨਾਂਹਿਨ ਰਾਖੌਂ । ਜਥਾ ਭਈ ਸਗਰੀ ਮੈਂ ਭਾਖੌਂ । ਗੁਰੁ ਅਰਜਨ ਕੋ ਸਦਨ ਉਤਾਰਾ। ਦੇ ਸਜਾਇ ਬਡ ਪੂਰਬ ਮਾਰਾ ॥ ੧੪ ॥ ਅਬਿ ਤਿਸ ਕੋ ਸੁਤ ਹਰਿਗੋਵਿੰਦ । ਕਰਨੋ ਸ਼ਾਹੁ ਸੋਂ ਮੇਲ ਬਿਲੰਦ । ਮੈਂ ਕਰਿ ਚਾਰੀ ਇਹਾਂ ਹਕਾਰਾ । ਆਇ ਆਪਨੋ ਕਾਜ ਸਵਾਰ॥ ੧੫ ॥ ਤਿਸ ਕੋ ਹਤਨੋ ਚਹਤਿ ਮੈਂ ਅਬੈ । ਇਮ ਉਪਾਇ ਚਿਤਵਨੋ ਸੁਨਿ ਸਬੈ । ਤੂੰ ਕਹਿ ਸ਼ਾਹੁ ਸੰਗ ਅਸ ਬਾਤ । ਸਾਢਸਤੀ[2] ਆਈ ਬੱਖਸ਼ਾਤ ॥੧੬ ॥ ਮੁਖ ਮੁਰਝਾਇ ਬਨਹੁ ਦਿਲਗੀਰਿ । ਜਿਸ ਤੇ ਸ਼ਾਹੁ ਧਰੈ ਨਹਿੰ ਧੀਰ । ਮ੍ਰਿਤੁ ਕੌ ਭੈ ਦਿਖਰਾਵਨਿ ਕਰੀਅਹਿ । ਬੂਝੈ ਜਤਨ ਤ ਏਵ ਉਚਰੀਅਹਿ ॥ ੧੭ ॥–ਹਰਿਗੁਵਿੰਦ ਆਖਯ[3] ਬੱਖਸ਼ਾਤ । ਸੋਢੀ ਹੋਇ ਸੁ ਖੱਤ੍ਰੀ ਜਾਤਿ । ਹਿਤ ਤੁਮਰੇ ਸੋ ਫੇਰਹਿ ਮਾਲਾ । ਥਲ ਗੁਲੇਰ[4] ਮਹਿੰ ਬੈਠਿ ਨਿਰਾਲਾ ੧੮ ॥ ਤਬਿ ਸੁਖੈਨ ਦਿਨ ਬਿਤਹਿੰ ਤੁਮਾਰੇ–ਏਵ ਪ੍ਰਬੋਧਹੁ ਜਾਇ ਸਕਾਰੇ। ਟਰਹਿ ਸ਼ੱਤ੍ਰੂ ਤਬਿ ਲਿਹੁ ਧਨ ਘਨੋ। ਕਰਹੁ ਜਤਨ ਬਹੁ ਬੁਧਿ ਤੇ ਭਨੋ' ॥ ॥੧੯॥ ਤਬੋਂਹਿ ਨਜੂਮੀ ਧੀਰਜ ਦੀਨਿ। 'ਮੈਂ ਇਮ ਕਰੌਂ ਚਿੰਤ ਕਰਿ ਹੀਨ। ਸ਼ਾਹੁ ਕਰਹਿ ਨਿਤ ਮੈਂ ਜੁ ਬਤਾਏ।ਪੂਰਬ ਅਨਿਕ ਬਾਰ ਪਤਿਯਾਏ॥੨੦॥ ਇਕ ਮੇਰੇ ਕਹਿਬੇ ਕੀ ਦੇਰਿ। ਸੁਨਤਿ ਗੁਰੂ ਕੋ ਪਠਹਿ ਗੁਲੇਰ'। ਗਯੋ ਚੰਦੁ ਤਬਿ ਹਰਖ ਧਰੰਤਾ। ਜਾਨਜੋ–ਗਹਨੋ ਨ ਛੂਟਹਿ ਕਦੰਤਾ ॥ ੨੧ ॥ ਪਿਤ ਕੈ ਸਮ ਕਰਿ ਕੈ ਇਸ ਹਾਨ । ਤਬਿ ਨਿਚਿੰਤ ਹੁਇ ਟਿਕੌਂ ਸਥਾਨ–। ਨਿਸ ਮਹਿੰ ਪਰਨੋ ਰਹਨੋ ਨਹਿੰ ਸੋਵਾ । ਗਿਨਤ ਗਟੀ ਚਿਤ ਚਿੰਤ ਪਰੋਵਾ॥ ੨੨॥ਭਈ ਪ੍ਰਭਾਤਿ ਨਜੂਮੀ ਗਯੋ। ਬਗਲ ਕਿਤਾਬ ਮਲਿਨ[5] ਮੁਖ ਕਿਯੋ । ਜਾਇ ਸਲਾਮ ਸ਼ਾਹੁ ਸੋਂ ਕਰੀ । ਕਹਿਨ ਬਾਤ ਚਾਤੁਰਤਾ ਧਰੀ ॥ ੨੩ ॥ ਮਲਿਨਨਜੂਮੀ ਕੀ ਦਿਸ਼ ਹੇਰਿ । ਸ਼ਾਹੁ ਬਿਹਸ ਬੂਝਤਿ 'ਹੈ ਖੈਰ ?। ਕਿਮ ਆਵਤਿ ਹੈ ਮਨ ਮੁਰਝਾਯੋ ?। ਕਛੁ ਕਾਜ ਤੈਂ ਨਹਿੰ ਬਿਗਰਾਯੋ ?' ॥੨੪॥ ਸੁਨਿ ਕਰਿ ਕਹਨਿ ਲਾਗਿਛਲ ਸਾਨੀ।'ਬਿੱਦ੍ਯਾ ਕਰਹਿੰ ਬਿਚਾਰ ਮਹਾਨੀ।

---

[1]ਫੇਰਾਂਗਾ ਬਾਦਸ਼ਾਹ ਦੀ ਮੱਤ ਸਭਾ ਦੇ ਸਮੇਤ । [2]ਗ੍ਰਹ ਛਨਿੱਛਰ ਦੀ ਸਾਢੇ ਸੱਤ ਵਰ੍ਹੇ ਯਾ ਸਾਢੇ ਸੱਤ ਮਹੀਨੇ ਯਾ ਸਾਢੇ ਸੱਤ ਦਿਨ ਦੀ ਇਕ ਦਸ਼ਾ, ਜਿਸ ਦਾ ਫਲ ਜੋਤਸ਼ੀ ਬਹੁਤ ਬੁਰਾ ਦੱਸਦੇ ਹਨ। [ਪੰਜਾਬੀ, ਸਾਢ ਸਤੀ =ਸਾਢੇ+ਸੱਤ+ਈ]। [3]ਨਾਮ (ਹੋਵੇ)। [4]ਗੁਵਾਲੀਅਰ। [5]ਉਦਾਸ।

ਦਯੋ ਆਪ ਕੋ ਸਭਿ ਕੁਛ ਖਾਤਿ[1]। ਚਹਿੰ ਦਿਨ ਰੈਨ ਖੈਰ ਤੁਵ ਗਾਤਿ[2] ॥ ੨੫ ॥ ਖੋਜਨਿ ਕਰੇ ਭਲੇ ਗ੍ਰੇਹ ਸਾਰੇ। ਸਾਢਸਤੀ ਅਬਿ ਚਢੀ ਤੁਮਾਰੇ। ਕ੍ਰੂਰ ਮਹਦ ਇਹ ਦੁਖ ਕੀ ਦਾਤਾ। ਜਿਸ ਪਰ ਚਢਤਿ ਕਰਤਿ ਇਹ ਘਾਤਾ ॥ ੨੬ ॥ ਪੁਨ ਉਪਾਇ ਮੈਂ ਅਧਿਕ ਬਿਚਾਰੇ। ਜਿਸ ਤੇ ਨੀਕੀ ਰਹੈ ਤੁਮਾਰੇ'। ਸੁਨਤਿ ਸ਼ਾਹੁ ਦਲਕਯੋ[3] ਧਰਿ ਤ੍ਰਾਸਾ। 'ਕਬਿ ਤੇ ਚਢੀ ਕਹਹੁ ਮੁਝ ਪਾਸਾ ?॥ ੨੭॥ ਜਤਨ ਬਿਚਾਰਨੋ ਸੋ ਕਹਿ ਦੀਜੈ। ਸਾਢਸਤੀ ਥਲ ਜਿਸ ਤੇ ਛੀਜੈ'। ਤਥਹਿ ਨਜੂਮੀ ਥਾਕ ਉਚਾਰੇ। 'ਦੁਖਦ ਚਢੀ ਇਹ ਆਜ ਤਿਹਾਰੇ ॥੨੮॥ ਬਹੁ ਲੋਕਨਿ ਕੋ ਨਹੀਂ ਸੁਨਾਵਹੁ।ਰਾਖਹੁ ਗੋਪ ਮਹਾਂ ਫਲ ਪਾਵਹੁ।ਸੋਚਿ ਬੰਸ ਖੱਤ੍ਰੀ ਸ਼ੁਭ ਜਾਤੀ। ਹਰਿ ਗੋਵਿੰਦ ਨਾਮ ਬੱਖਜਾਤੀ ॥ ੨੯ ॥ ਕਰਹਿ ਸ਼ਨਾਨ ਤੀਨ ਹੂੰ ਕਾਲਾ। ਦੁਰਗ ਗੁਆਲਿਯਰ ਥਾਨ ਨਿਰਾਲਾ। ਗਹਿ ਕਰਿ ਮਾਲਾ ਬੈਠਹਿ ਬਰਨੀ[4]। ਠਾਨਿ ਮੌਨਿ ਕਰਿ ਐਸੇ ਕਰਨੀ॥੩੦॥ਤੁਮਰੇ ਹੇਤੁ ਮਨੋਰਥ ਧਾਰੈ।ਪਾਕ ਅਲਾਹ ਰਿਦੈ ਸੰਭਾਰੈ।ਕਰਹ ਜਤਨ ਹੁਇ ਖੈਰ ਤੁਮਾਰੀ।ਸਾਢਸਤੀ ਬਲ ਹੁਇ ਨਿਰਵਾਰੀ॥੩੧॥ਅਪਨੇ ਦੇਸ਼ ਅਸ਼ੇਸ਼ ਵਿਸ਼ੇਸ਼। ਖੋਜਹੁ ਅਸ ਨਰ ਮਿਟਹਿ ਕਲੇਸ਼'। ਸੁਨਤਿ ਸ਼ਾਹੁ ਚਿਤ ਚਿੰਤ ਪਰੋਵਾ। ਕਹੇ ਨਜੂਮੀ ਕੇ ਛਰੁ ਹੋਵਾ ॥ ੩੨॥ ਇਕ ਚੰਦੂ ਦੁਇ ਤ੍ਰੈ ਉਮਰਾਊ। ਹੁਤੇ ਸਮੀਪ, ਬਿਲੋਕਿ ਸੁਭਾਊ। ਸਭਿਨਿ ਏਕ ਮਤਿ ਪੂਰਬ ਗਿਨਯੋ। ਤਊ ਨ ਬਿਨੁ ਬੂਝੇ ਤਿਨ ਭਨਯੋ ॥੩੩॥ ਕਿਤਿਕ ਕਾਲ ਸੋਚਤਿ ਰਹਿ ਸ਼ਾਹੁ। ਬੋਲਯੋ ਬਹੁਰ ਬਿਲੋਕੇ ਪਾਹੂ। 'ਅਸ ਨਰ ਹੈ ਕਿ ਨਹੀਂ ਕਿਸ ਠਾਹਰ ?। ਨਤੁ ਖੋਜਹੁ ਪੁਰਿ ਕਰਿ ਬਹੁ ਆਹਰ ॥੩੪॥ਕਰਹਿ ਜੁ ਬਰਨੀ ਫੇਰੈ ਮਾਲਾ। ਮੋਹਿ ਬਿਖਾਦ ਬਿਨਾਸ਼ ਬਿਸਾਲਾ। ਅਸ ਆਨਹੁ ਖੋਜਹੁ ਪੁਰਿ ਸਾਰੇ।ਤਿਸ ਕੋ ਦੈ ਹੌਂ ਦਰਬ ਉਦਾਰੇ'॥੩੫॥ਚੰਦੂ ਇਕ ਉਮਰਾਵ ਸੁ ਪੂਰਾ। ਸ਼ਾਹੁ ਸੰਗ ਬੋਲਯੋ ਤਿਸ ਬੇਰਾ। 'ਐਸੋ ਨਰ ਰਾਵਰ ਕੇ ਪਾਸ। ਸਗਰੇ ਪਤੇ ਮਿਲਤਿ ਹੈਂ ਤਾਸ' ॥੩੬॥ ਜੋ ਹਿੰਦੁਨਿ ਮਹਿੰ ਗੁਰੂ ਕਹਾਵੈ। ਲਾਖਹੁੰ ਸਿਖ ਬਨਿ ਸੀਸ ਨਿਵਾਵੈਂ।ਜਿਨਹੁ ਵਹਿਰ ਕੇਹਰਿ ਕੋ ਮਾਰਾ। ਸੋ ਇਸ ਬਿਧਿ ਕੋ ਰਿਦੇ ਬਿਚਾਰਾ ॥੩੭॥ ਸੋਢੀ ਕੁਲ ਖੱਤ੍ਰੀ ਤਿਨ ਜਾਤਿ। ਹਰਿ ਗੋਵਿੰਦ ਨਾਮ ਬੱਖਜਾਤਿ। ਕਰਾਮਾਤ ਭੀ ਸੁਨੀ ਸੁ ਰਾਖੈ। ਲੋਕ ਸਕਲ–ਗੁਰ ਗੁਰ–ਤਿਸ

---

[1]ਖਾਂਦਾ ਹਾਂ। [2]ਤੇਰੇ ਸਰੀਰ ਦੀ ਸੁਖ। [3]ਕੰਬ ਗਿਆ। [4]ਕਿਸੇ ਕੰਮ ਦੀ ਸਿਧੀ ਲਈ ਜਪ ਆਦਿ ਕਰਨ ਬੈਠਣਾ। [5]ਤਿਸਦੇ।

ਭਾਖੈਂ॥੩੯॥ ਦਰਬ ਪੰਚ ਸੈ ਰਾਵਰਿ ਘਰ ਤੇ।ਪਹੁੰਚਤਿ ਨਿਤਿ ਅਨੰਦ ਸੋਂ ਬਰਤੈ'।ਕਹੈ ਸ਼ਾਹੁ'ਸੋ ਤੌ ਗੁਰੁ ਪੀਰ।ਮੁਰਉਰ ਸ਼ਰਧਾ ਪਿਖਿ ਕੈ ਭੀਰ'॥੩੯॥ ਕਿਮ ਇਹ ਬਾਤ ਕਹਨਿ ਬਨਿ ਆਵੈ। ਬਰਨੀ ਕਰਨੀ[2] ਦੁਰਗ ਸਿਧਾਵੈਂ। ਸ਼੍ਰੀ ਨਾਨਕ ਗਾਦੀ ਜੁ ਭਲੀ ਹੈ। ਤਿਸ ਪਰ ਬੈਠਨੋ ਬਾਕ[3]ਬਲੀ ਹੈ' ॥੪੦॥ ਸੁਨਿ ਬੋਲਨੋ ਤਬਿ ਚੰਦੁ ਕੁਪੱਤਾ।'ਤੁਮ ਕੁਲ ਕੇ ਦੀਪਕ ਚਵਗੱਤਾ। ਜਹਾਂ ਪਨਾਹ[4] ਆਪ ਬਡਭਾਗੇ। ਸਭਿ ਜਗ ਕੇ ਦ੍ਰਿਗ ਤੁਮ ਦਿਸ਼ਿ ਲਾਗੇ ॥੪੧॥ ਖ਼ੈਰ ਸ਼ਰੀਰ ਜਿ ਹੋਹਿ ਤੁਮਾਰੇ। ਤੌ ਗਿਨਤੀ ਅਸ ਕਹਾਂ ਬਿਚਾਰੇ। ਤੁਮ ਤੇ ਸ੍ਰੇਸ਼ਟ ਅਪਰ ਨ ਕੋਈ। ਰਾਵਰਿ ਸ਼ੋਧ ਕਰਹਿ ਨਹਿੰ ਜੋਈ[5] ॥ ੪੨ ॥ ਸ਼੍ਰੀ ਨਾਨਕ ਗਾਦੀ ਪਰ ਬੈਸਾ। ਰਿਦੈ ਨ ਸੰਸਾ ਕੀਜਹਿ ਐਸਾ। ਸੋ ਬੇਦੀ ਕੁਲ ਮਹਿੰ ਤਨ ਪਾਯੋ। ਇਹ ਸੋਢੀ ਖੱਤ੍ਰੀ ਕੁਲ ਜਾਯੋ ॥ ੪੩ ॥ ਬਿਨਾ ਸੰਦੇਹ ਪਠਾਵਨਿ ਕਰੀਅਹਿ। ਅਪਰ ਨ ਗਿਨਤੀ ਕੋਇ ਬਿਚਰੀਅਹਿ। ਜੋ ਰਾਵਰਿ ਤਨੁ ਕੀ ਸੁਖ ਹੋਇ।ਪ੍ਰਾਨ ਦੇਤਿ ਹਮ ਦੇਰਿ ਨ ਕੋਇ॥੪੪॥ ਤੁਮਰੋ ਕਸ਼ਟ ਜਿ ਬਾਂਟਨੋ ਜਾਇ। ਹਮ ਸਹਿ ਲੈਹਿੰ ਰਿਦੈ ਹਰਖਾਇ। ਜੋ ਇਮ ਸੁਨਿ ਹੈ ਹਰਿਗੋਬਿੰਦ। ਕਰਹਿ ਜਾਪ ਲਹਿ ਅਨੰਦ ਬਿਲੰਦ ॥੪੫॥ ਨਹਿੰ ਸੰਕਹੁ ਤੁਮ ਆਪ ਉਚਾਰਹੁ। ਦਿਹੁ ਸਨਮਾਨ ਸਮੀਪ ਹਕਾਰਹੁ'। ਪੁਨ ਤੀਸਰ ਉਮਰਾਵ ਬਖਾਨੈ। 'ਬਿੱਦ੍ਯਾ ਮਹਾਂ ਨਜੂਮੀ ਜਾਨੈ ॥੪੬॥ ਜਾਪ ਜੁ ਕਰਹਿ ਨਾਮ ਤਿਸ ਜਾਤਿ[6]। ਜਾਨੀ ਬਿਚ ਕਿਤਾਬ ਬੱਖ੍ਯਾਤਿ। ਖੋਜੇ ਬਿਨਾ ਨਿਕਟ ਸੋ ਪਾਯੋ। ਹੋਇ ਨ ਜਗ, ਅਸ ਨਹੀਂ ਬਤਾਯੋ'[7]॥੪੭॥ਆਗੈ ਬਹੁਤ ਬਾਰਿ ਪਤਿਯਾਵਾ । ਜਥਾ ਕਹੈ ਤਿਮ ਬਨਨੋ ਬਨਾਵਾ' । ਕਹਨੋ ਨਜੂਮੀ'ਹਮ ਇਹ ਕਾਮ। ਖੋਜਹਿੰ ਹਜ਼ਰਤ ਹਾਲ ਤਮਾਮ ॥੪੮॥ ਦੇਖਤਿ ਬੁਰੋ ਆਇ ਬਤਲਾਊਂ। ਕਹੈ ਜਤਨ ਸਭਿ ਖੇਦ ਮਿਟਾਊਂ । ਸਦਾ ਸ਼ਾਹੁ ਕੀ ਸ਼ੋਧ ਕਰੈਤੇ। ਦਰਬ ਸਮੂਹ ਸਦੀਵ ਲਹੈਤੇ ॥੪੯॥ ਹਰਿਗੋਵਿੰਦ ਕਰਿ ਹੈ ਚਾਲੀਸਾ[8]। ਸਿਮਰਹਿ ਨਾਮ ਅਲਹ ਜਗਦੀਸ਼ਾ। ਕਰਹਿ ਸ਼ਾਹੁ ਕੀ ਖ਼ੈਰ ਖ਼ੁਦਾਇ। ਮਿਟਹਿ ਕਲੇਸ਼ ਅਨੇਕ ਬਲਾਇ' ॥੫੦॥ ਸੁਨਿ ਉਮਰਾਉ ਕਹਤਿ 'ਹਮ ਜਾਨਾ। ਗੁਨ ਬਿੱਦ੍ਯਾ ਤੁਮ ਬਿਖੈ[9] ਮਹਾਨਾ*। ਅਜ਼ਮਤ

[1]ਮੇਰੇ ਰਿਦੇ ਦੀ ਸ਼ਰਧਾ ਦੇਖ ਕੇ (ਮੇਰੇ) ਪਾਸ ਆਏ ਹਨ। [2]ਕਰਨ ਲਈ। [3]ਬਚਨਾਂ (ਦਾ)। [4]ਜਗਤ ਦਾ ਆਸਰਾ। [5]ਜੋ ਆਪ ਦਾ ਸੁਖ ਨਾ ਤੁੱਕਣਾ ਕਰੇ। [6]ਤਿਸਦਾ ਨਾਮ ਤੇ ਜਾਤੀ। [7]ਐਸਾ ਨਹੀਂ ਦੱਸਿਆ ਜੋ ਜਗਤ ਵਿਚ ਨਾ ਹੋਵੇ। [8]ਚਾਲੀ ਦਿਨ। [9]ਭਾਵ ਹੈ ਨਜੂਮੀ ਤੇਰੇ ਵਿਚ ਗੁਣ"'।

*ਪਾ:—ਗੁਰ ਬਿਦ੍ਯਾ ਕੇ ਬਿਖੈ ਮਹਾਨਾ।

ਜੁਤਿ ਮਤਿ ਸੰਤ ਸੁਭਾਇ[1]*ਜਾਪ ਕਰਨਿ,ਸੋ ਦਯੋ ਬਤਾਇ[2]॥੫੧॥ ਤਿਸ ਤੇ ਭਲੋ ਨ ਕਸੋਂ ਹੁਇ ਸ਼ਾਹੁ। ਬਸਹਿ ਇਕੰਤ ਦੁਰਗ ਕੇ ਮਾਂਹੁ। ਇਕ ਚਿਤਿ ਸਿਮਰਹਿ ਨਾਮ ਖੁਦਾਇ,ਸਾਢਸਤੀ ਆਦਿਕ ਦੁਖ ਜਾਇ[3] ॥੫੨॥ ਏਵ ਉਤਾਰ ਚਢਾਉ ਸੁਨਾਏ। ਜਹਾਂਗੀਰ ਕੋ ਮਨ ਭਰਮਾਏ। ਸਭਿ ਕੇ ਕਹੇ ਜਾਨਿ ਕਰਿ ਸਾਚੀ। ਭ੍ਰਮਤਿ ਮਰਨਿ ਤੇ ਗਿਰਾ ਉਬਾਚੀ ॥ ੫੩ ॥ 'ਜਾਇ ਆਪ ਮੈਂ ਤਿਨ ਕੇ ਡੇਰੇ।ਕਹੌਂ ਬਿਨੈ ਜੁਤਿ ਬਾਕ ਅਗੇਰੇ।ਕ੍ਰਿਪਾ ਕਰਹਿਂ ਲੇਵਹਿਂ ਬਚ ਮਾਨਿ। ਕਰਹਿਂ ਜਾਪ ਤੇ ਮਮ ਕੱਲਯਾਨ' ॥੫੪॥ ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸ਼ਾਹੁ ਕੇ ਨਸ੍ਰਮੀ ਭ੍ਰਮਾਬਨਿ' ਪ੍ਰਸੰਗ ਬਰਨਨੰ ਨਾਮ ਅਸ਼ਟ ਪੰਚਾਸਤਿ ਅੰਸੂ ॥ ੫੯ ॥

੫੯. [ਦੁਰਗ ਗੁਆਲੀਅਰ ਪ੍ਰਵੇਸ਼]।

ਦੋਹਰਾ ॥ ਸੁਧਿ ਭੋਜਨ ਕੇ ਕਰਨਿ ਕੀ ਸ਼ਾਹੁ ਨਹੀਂ ਸੁਧਿ ਕੋਇ। ਦਾਸਨਿ ਕਹਿ ਬਹੁ ਬਾਰਿ ਤਬਿ ਅਚਸੋ ਕੁਛਕ ਉਠਿ ਸੋਇ ॥ ੧ ॥ ਚੌਪਈ ॥ ਚਾਰ ਪਾਂਚ ਮੂਢਨਿ ਕੇ ਮਤਿ ਕੀ। ਸੁਨਿ ਕਰਿ ਬਾਤ ਚਿੰਤ ਚਿਤ ਮ੍ਰਿਤੁ ਕੀ। ਚਢਿ ਗਜ ਪਰ ਗਮਨਸੋਂ ਗੁਰੁ ਓਰੇ। ਬਰਜੇ ਰਖੇ ਸਾਥਿ ਨਰ ਥੋਰੇ॥੨ ॥ ਖੁਸ਼ੀ ਨ ਚਿਤ ਕੋ ਭਾਵਤਿ ਕੋਈ। ਤਿਸੀ ਸੰਦੇਹ ਬਿਖੈ ਬ੍ਰਿਤਿ ਹੋਈ।ਪਹੁੰਚਸੋ ਗੁਰੁ ਢਿਗ ਬੰਦਨ ਧਾਰੀ। ਅਰਪੀ ਚਾਰੁ ਅਕੋਰ ਅਗਾਰੀ ॥ ੩ ॥ ਮੌਨ ਠਾਨਿ ਕਰਿ ਬਦਨ ਮਲੀਨਾ। ਬੈਠਸੋ ਸ਼ਾਹ ਨਿਕਟ ਮਨ ਦੀਨਾ। ਸਭਿ-ਗੁਰੁ ਚਤੁਰ, ਪਰਖਿ ਮੁਰਝਾਯੋ। ਹਿਤ ਬੂਝਨਿ ਕੇ ਬਾਕ ਅਲਾਯੋ ॥ ੪ ॥ ਹਜ਼ਰਤ!ਕਹਹੁ ਕਵਨ ਹੈ ਕਾਰਨ?।ਜਿਸ ਤੇ ਏਵ ਦਸ਼ਾ ਕਿਯ ਧਾਰਨਿ। ਬਦਨ ਪ੍ਰਕਾਸ਼ਤਿ ਨਹੀਂ ਤੁਮਾਰਾ। ਮਨਹੁ ਜੁਪ ਮਹਿਂ ਮਨ ਕੋ ਹਾਰਾ ॥੫॥ ਨਹੀਂ ਬਿਲੋਚਨਿ ਬਿਕਸਤਿ ਆਛੇ। ਨਹਿ ਪੂਰਬ ਸਮ ਬੋਲਨਿ ਬਾਛੇ। ਕੋ ਅਸ ਕਾਜ ਬਿਗਾਰਸੋ ਕਾਂਹੁ? ।ਜਿਸ ਤੇ ਖੁਸ਼ੀ ਨਹੀਂ ਮਨ ਮਾਂਹੁ' ॥ ੬ ॥ ਕਹਸੋ ਸ਼ਾਹ 'ਕਸ਼ਾ ਕਹੌਂ ਸੁਨਾਈ। ਅਸਮੰਜਸ[4] ਗਤਿ ਕਹੀ ਨ ਜਾਈ। ਤਊ ਅਵੱਸ਼ਯ ਬਨੀ ਅਬਿ ਆਨਿ।ਸੁਨਹੁ ਪੀਰ ਜੀ ਕਰੌਂ ਬਖਾਨ॥੭॥ਸਾਢ-ਸਤੀ ਮੋਰੇ ਪਰ ਆਈ। ਅਪਰ ਨਹੀਂ ਕੁਛ ਹੋਤਿ ਉਪਾਈ। ਏਕ ਜਤਨ ਸੋ ਹਾਥ ਤੁਮਾਰੇ। ਜਿਸ ਤੇ ਉਪਜਹਿ ਖੈਰ ਹਮਾਰੇ ॥ ੮ ॥ ਦੁਰਗ ਗੁਆ-ਲਿਯਰ ਮਹਿਂ ਬਿਦ ਹੈ ਕੈ। ਸਿਮਰਹੁ ਅਲਹ ਮਾਲ ਕਰ ਲੈ ਕੈ[5]। ਇਕ

[1](ਗੁਰੂ ਜੀ) ਕਰਾਮਾਤ ਸਹਤ ਸੰਤ ਸੁਭਾ ਵਾਲੇ ਹੈਕੇ। [2]ਤੂੰ ਦੱਸ ਦਿੱਤੇ ਹਨ ਉਹ (ਗੁਰੂ ਜੀ)। [3]ਅਣਬਣ। [4]ਮਾਲਾ ਹੱਥ ਵਿਚ ਫੜ ਕੇ ਅੱਲਾ ਨੂੰ ਸਿਮਰੋ।

*ਪਾ:-ਅਜ਼ਮਤ ਜੁਤ ਹੈ ਸੰਤ ਸੁਭਾਇ।

ਚਾਲੀਸਾ ਜੋ ਤੁਮ ਕਰੋ। ਸਾਢਸਤੀ ਕੋ ਬਲ ਪਰਹਰੋ ॥ ੯ ॥ ਖੈਰ ਹੋਇ ਸਭਿ ਰੀਤਿ ਹਮਾਰੋ। ਹੁਇ ਬਰਨੀ ਜਬਿ ਏਵ ਤੁਮਾਰੇ[1]। ਸ਼੍ਰੀ ਸਤਿਗੁਰ ਸੁਨਿ ਸਭਿ ਲਖਿ ਪਾਈ। ਜਥਾ ਦੁਸ਼ਟ ਮਿਲਿ ਕੀਨਿ ਖੁਟਾਈ ॥੧੦॥–ਅਬਿ ਜੋ ਕਰਹਿਂ ਹਟਾਵਨਿ ਸ਼ਾਹੂ। ਮਲਿਨ[1] ਹੋਇ, ਸੰਸੈ ਮਨ ਮਾਂਹੁ ਜੇ ਨਹਿਂ ਜਾਇਂ, ਕੁਟਿਲ ਮਿਲਿ ਕਹੈਂ।ਹਮ ਸੋਂ ਬਿਗਰੈ, ਭੇਦ ਨ ਲਹੈ[2]–॥੧੧॥ਉਰ ਬਿਚਾਰ ਗੁਰੁ ਕਹਯੋ ਬਨਾਈ। 'ਤੌ ਪਰਿ ਸਾਢਸਤੀ ਨਹਿਂ ਆਈ। ਨਹੀਂ ਕਸ਼ਟ ਕੁਛ ਆਵਹਿ ਨੇਰੇ। ਸ਼ੁਭ ਅਹੈ ਤੇਰੀ ਹਮ ਹੇਰੇ॥੧੨॥ਜਿਸ ਪਰ ਸਾਢਸਤੀ ਅਬਿ ਆਈ।ਤਿਸ ਤੇ ਬਨਹਿ ਨ ਏਕ ਉਪਾਈ।ਕਾਲ ਜਾਇ ਭਖਿ ਦੇਖਤਿ ਤੇਰੇ।ਮਰਹਿ ਕੁਮਿੱਤ੍ਰ ਪਾਪ ਫਲ ਪੂਰੇ॥੧੩॥ਹਮਰੇ ਪ੍ਰਵਿਸ਼ੇ ਦੁਰਗ ਮਝਾਰੇ। ਉਪਜਤਿ ਹੈ ਕੱਲਯਾਨ ਤੁਮਾਰੇ।ਤੌ ਹਮ ਜਾਹਿ ਜਾਪ ਕੋ ਕਰੈਂ।ਸਭਿ ਸੰਕਟ ਤੇਰੇ ਪਰਹਰੈਂ'॥੧੪॥ ਸੁਨਤਿ ਸ਼ਾਹੁ ਹਰਖਯੋ ਮਨ ਮਾਂਹੁ।–ਸਾਢਸਤੀ ਬਲ ਹੋਇ ਬਿਨਾਹੂ–। 'ਧੰਨ ਗੁਰੂ ਜੀ ਤੁਮ ਸਭਿ ਲਾਯਕ। ਸ਼ਰਨਾਗਤਿ ਕੇ ਕਸ਼ਟ ਨਸਾਯਕ॥੧੫॥ਖਾਤਰ ਜਮਾਂ[3]ਰਿਦੇ ਅਬਿ ਹੋਈ।ਸੰਕਟ ਮੋਹਿ ਛੁਵੈ ਨਹਿਂ ਕੋਈ। ਕ੍ਰਿਪਾ ਧਾਰਿ ਹੁਇ ਹਰਖ ਸਮੇਤ॥ਜਾਪ ਕਰਨਿ ਗਮਨਹੁ ਮਮ ਹੇਤਾ ॥ ੧੬ ॥ ਤੁਮ ਤੇ ਆਛੇ ਕੋ ਹੁਇ ਪਯਾਰੋ। ਜਿਨ ਕੇ ਦਿਏ ਪ੍ਰਾਨ ਤਨ ਧਾਰੋਂ'।ਪਰਵਾਨਾ ਤਬਿ ਸ਼ਾਹੁ ਲਿਖਾਯੋ।ਦੁਰਗ ਪਤੀ ਕੇ ਪਾਸ ਪਠਾਯੋ॥੧੭॥ 'ਸ਼੍ਰੀ ਹਰਿ ਗੋਵਿੰਦ ਇਹਠਾਂ ਆਵੈਂ।ਕਰਿ ਚਾਲੀਸਾ ਮੋਹਿ ਬਚਾਵੈਂ।ਆਛੇ ਚਲ ਡੇਰਾ ਕਰਿਵਾਵਹੁ। ਜੋ ਕਿਛ ਚਹੈਂ ਸੁ ਪਾਸ ਪਠਾਵਹੁ ॥੧੮॥ਦੇਤੇ ਰਹਿਯੋ ਅਧਿਕ ਅਨੰਦ। ਮਾਨਹੁ ਕਹਯੋ ਸਕਲ ਕਰ ਬੰਦਿ। ਨਿਕਟ ਹਮੇਸ਼ ਜਾਹੁ ਇਕ ਬਾਰੀ। ਬੂਝਤਿ ਰਹਹੁ ਲੇਹੁ ਸੁਧਿ ਸਾਰੀ' ॥ ੧੯॥ ਇਮ ਕਹਿ ਸ਼ਾਹੂ ਬੰਦਨਾ ਕਰੀ। ਗ੍ਰਿਹ ਕੋ ਗਮਨਿ ਸੁ ਇੱਛਾ ਧਰੀ। ਸਤਿਗੁਰ ਕਹਯੋ 'ਰਹੈ ਸਭਿ ਡੇਰਾ। ਹਮ ਗਮਨੈਂ ਤਿਤ ਹੋਤਿ ਸਬੇਰਾ ॥੨੦॥ ਕਰਹਿਂ ਨਿਵਾਰਨਿ ਬਾਧਾ ਤੋਰੀ। ਬਹੁਰ ਬਿਨਾਸ਼ਹਿਂ ਕੁਟਿਲ ਜਿ ਖੋਰੀ[4]। ਸੁਨਤਿ ਸ਼ਾਹੁ ਕਹਿ 'ਮੈਂ ਅਨੁਸਾਰੇ[5]। ਕਰਹੁ ਪ੍ਰਥਮ ਮੋ ਪਰ ਉਪਕਾਰੇ'॥੨੧॥ਗਯੋ ਸ਼ਾਹੁ ਉਠਿ ਅਪਨੇ ਧਾਮੂ।ਸ਼੍ਰੀ ਹਰਿਗੋਵਿੰਦ ਤਨ ਅਭਿਰਾਮੂ। ਤਯਾਰੀ ਕਰਤਿ ਭਏ ਨਿਜ ਸਾਰੀ। ਸਭਨਿ ਸੁਨਾਵਤਿ ਗਿਰਾ ਉਚਾਰੀ ॥ ੨੨ ॥ 'ਪੰਚ ਸਿੱਖ ਗਮਨਹਿਂ ਹਮ ਸੰਗ। ਰਹੈ ਚਮੂੰ[6] ਸੁਧਿ ਲੇਹੁ ਤੁਰੰਗ। ਹੋਵਤਿ ਰਹੈ ਦੇਗ ਇਸ ਰੀਤਿ।

[1]ਉਦਾਸ। [2]ਵਿਗੜੇਗਾ (ਬਾਦਸ਼ਾਹ) ਤੇ (ਦੈਦ ਦਾ) ਭੇਦ ਨਹੀਂ ਜਾਣੇਗਾ। [3]ਤਸੱਲੀ। [4]ਖੋਰੀ=ਛੁਪ ਕੇ ਵੈਰ ਕਰਨ ਵਾਲਾ। [5]ਅਨੁਸਾਰ ਹਾਂ। [6]ਸੈਨਾਂ (ਇੱਥੇ)।

ਸਭਿ ਕੀ ਸੁਧਿ ਸਭਿ ਬਿਧਿ ਲਿਹੁ ਨੀਤ'॥੨੩॥ ਕਹਯੋ ਮਸੰਦਨਿ ਕੋ ਸਮੁਝਾਇ। 'ਹਮ ਆਵਹਿੰ ਦਿਨ ਕਿਤਿਕ ਬਿਤਾਇ। ਸਭਿਨਿ ਸੰਭਾਰ ਕਰੋ ਹੁਸ਼ਿਯਾਰ। ਰਹਹੁ ਸੁਚੇਤ ਨਿਵੈਸ[1] ਮਝਾਰ'॥੨੪॥ਖਾਨ ਪਾਨ ਕਰਿ ਨਿਸਾ ਬਿਤਾਈ। ਭਈ ਭੋਰ ਗਮਨੇ ਗੋਸਾਈਂ।ਪੰਚ ਸਿੱਖ ਲੈ ਸੰਗ ਪਧਾਨੋ।ਪਹੁੰਚੇ ਜਾਇ ਗੁਆਲਿਯਰ ਥਾਨੇ ॥੨੫॥ ਦੁਰਗਪਤੀ ਆਖਯ ਹਰਿਦਾਸ। ਸਿਮਰਤਿ ਸਦਾ ਸ ਹਿਤ ਗੁਰਪਾਸ[2] ।–ਕਿਮ ਦਰਸ਼ਨ ਮੈਂ ਚਲਿ ਕਰਿ ਪਾਵੋਂ। ਨਹੀਂ ਦੁਰਗਕੋ ਛੋਰਿ ਸਿਧਾਵੋਂ॥੨੬॥ਅਹੈਂ ਕੈਦ ਇਸ ਮਹਿੰ ਬਹੁਰਾਜੋ।ਮੇਰੇ ਗਏ ਬਿਗਰਹੈਂ ਕਾਜੇ। ਸ਼ਾਹੁ ਤਕੀਦ ਕਰਤਿ ਬਹੁ ਬਾਰੀ। ਦੁਰਗ ਬਿਸਾਸ[3] ਨ ਕੀਜਹਿ ਧਾਰੀ ॥ ੨੭ ॥ ਨਹੀਂ ਕੋਸ ਭਰ ਛੋਰਿ ਸਿਧਾਵਹੁ। ਨਿਜ ਦਰਮਾਹਾ[4] ਬੈਠੇ ਪਾਵਹੁ। ਨਹੀਂ ਦੁਰਗ ਤਜਿ ਜਾਯਹੁ ਜਾਵੈ–। ਸਿਮਰਹਿ ਸਤਿਗੁਰੁ–ਦਰਸ ਦਿਖਾਵੈਂ–॥ ੨੮ ॥ ਗਯੋ ਸ਼ਾਹ ਕੋ ਜਬਿ ਪਰਵਾਨਾ। ਕਰਤਿ ਪ੍ਰਤੀਖਨ ਹਰਖ ਮਹਾਨਾ। ਪਹੁੰਚੇ ਤਹਿੰ ਸ਼੍ਰੀ ਹਰਿ ਗੋਵਿੰਦ। ਤਬਿ ਹਰਿਦਾਸ ਉਠਯੋ ਕਰ ਬੰਦਿ॥੨੯॥ਬੰਦਨ ਕੀਨਿ ਭਾਉ ਬਡ ਧਾਰਾ।ਲੈਕਰਿ ਸੰਗ ਸੁ ਦੁਰਗ ਮਝਾਰਾ।ਪ੍ਰਵਿਸ਼ਯੋ ਆਛੈ ਥਲ ਜਹਿੰ ਹੈਰਾ।ਜਾਇ ਕਰਾਯਹੁ ਸਤਿਗੁਰੁ ਡੇਰਾ ॥ ੩੦ ॥ ਇਕ ਸੁੰਦਰ ਪਰਯੰਕ ਛਸਾਯੋ । ਆਸਤਰਨ ਸੋਂ ਨੀਕੇ ਛਾਯੋ। ਤਿਸ ਪਰ ਬਿਨਤੀ ਭਾਖਿ ਬਿਠਾਏ।ਬੈਠਿ ਤਰੇ ਮਨ ਬਾਂਛਤਿ ਪਾਏ ॥ ੩੧ ॥ ਕਹਤਿ ਭਯੋ 'ਸੁਨਿ ਸੁਜਸੁ ਤੁਮਾਰਾ। ਚਹਤਿ ਰਹਯੋ ਮੈਂ ਦਰਸ ਉਦਾਰ॥ਘਟਿ ਘਟਿ ਕੀ ਤੁਮ ਜਾਨਨਿ ਹਾਰੇ।ਆਨ ਦਿਯੋ ਦਰਸ਼ਨ ਇਸ ਬਾਰੇ ॥੩੨॥ ਕਰਯੋ ਨਿਹਾਲ ਮੋਹਿ ਕੋ ਆਛੇ। ਦੇਤਿ ਮਨੋਰਥ ਦਾਸ ਜੁ ਬਾਂਛੇ' । ਭਾਉ ਹੇਰਿ ਕਰਿ ਬਹੁ ਹਰਿਦਾਸ । ਸ਼੍ਰੀ ਮੁਖ ਤੇ ਕਿਯ ਬਾਕ ਪ੍ਰਕਾਸ਼ ॥ ੩੩ ॥ 'ਗੁਰੁ ਘਰ ਕੇ ਜੋ ਸ਼ਰਧਾ ਧਾਰੀ। ਦੁਹ ਲੋਕਨਿ ਗਤਿ ਲਹਤਿ ਸੁਖਾਰੀ । ਸ਼੍ਰੀ ਨਾਨਕ ਜਗ ਗੁਰ ਸਭਿ ਮਾਲਕ।ਚਾਰ ਪਦਾਰਥ ਦੇਂ ਤਤਕਾਲਕ' ॥ ੩੪ ॥ ਸੁਨਤਿ ਹਰਖ ਕਰਿ ਕੈ ਹਰਿਦਾਸ । ਵਸਤੁ ਜੁ ਚਹਿਯਤਿ ਪਠੀ ਸੁ ਪਾਸ । ਕੈਦ ਬਿਖੈ ਮਹੀਪਾਲ ਬਿਸਾਲਾ । ਉਮਰ ਕੈਦ ਜਿਨ ਕੀ ਸਭਿ ਕਾਲਾ ॥੩੫॥ ਕਬਹੂੰ ਨ ਛੋਡਨਿ ਜਿਨ ਕੋ ਹੋਇ। ਤਿਸੀ ਦੁਰਗ ਮਹਿੰ ਗੋਰਤਿ ਸੋਇ। ਸੁਨੀ ਸਭਿਨਿ 'ਸਤਿਗੁਰੁ ਇਤ ਆਏ'।ਭਏ ਅਨੰਦ ਮਨਹੁੰ ਛੁਟਕਾਏ ॥ ੩੬ ॥ ਕਰ ਜੋਰੇ ਸਭਿ ਹੀ ਤਹਿੰ ਆਇ। ਗੁਰੁ

[1]ਘਰ । [2]ਪਿਆਰ ਨਾਲ ਗੁਰੂ ਜੀ ਦੀ ਸਮੀਪਤਾ । [3](ਦਾ) ਭਰੋਸਾ । [4]ਹੈਸੀਅਤ ।

ਕੋ ਦਰਸ ਕੀਨਿ ਸੁਖ ਪਾਇ। ਸਭਿ ਕੇ ਊਪਰ ਬਸਤ੍ਰ ਮਲੀਨ। ਤਨ ਤੇ ਦੁਰਬਲ ਚਿੰਤਾ ਪੀਨ ॥੩੭॥ ਕੇਸ਼ ਸ਼ਮਸ਼ ਮਹਿੰ ਜੂੰਕ[1] ਘਨੇਰੀ। ਪਾਇਨ ਪਰੀ ਪੀਨ ਹੀ ਬੇਰੀ[2]। ਜੀਰਨਪਟ ਤਨ ਧਾਰਨਿ ਕਰੇ।ਮੁਕਤਿ ਹੋਨਿ ਕੀ[3] ਆਸ ਨ ਧਰੇ॥੩੮॥ਬਿਛੁਰੇ ਪਰਵਾਰਨਿ ਅਰੁ ਦੇਸ਼। ਨਿਸ ਦਿਨ ਜਿਨਹੁੰ ਕਲੇਸ਼ ਵਿਸ਼ੇਸ਼ । ਜਰਾਸਿੰਧ ਜਿਮ ਰਾਜੇ ਗਹੈ । ਦੇਖਿ ਕ੍ਰਿਸ਼ਨ ਕੋ ਆਨੰਦ ਲਹੈ ॥ ੩੯ ॥ ਤਿਮ ਸਭਿ ਪਿਖਿ ਸ਼੍ਰੀ ਹਰਿ ਗੋਵਿੰਦ । ਨਾਮ ਕ੍ਰਿਯਾ ਜੁਗ ਕੀ ਮਾਨਿੰਦ*। ਦੇਖਤਿ ਕ੍ਰਿਪਾ ਕ੍ਰਿਪਾਲ ਬਿਸਾਲਾ। ਸਭਿ ਕੋ ਦਈ ਧੀਰ ਤਿਸ ਕਾਲਾ ॥ ੪੦ ॥ ਰਹਨਿ ਲਗੇ ਪੁਨ ਦੁਰਗ ਮਝਾਰੇ। ਸਭਿ ਕੈਦਿਨਿ ਕੋ ਦੇਤਿ ਅਹਾਰੇ। ਪਾਤਸ਼ਾਹੁ ਤੇ ਧਨੁ ਬਹੁ ਆਵੈ। ਪੁਨ ਹਰਿਦਾਸ ਰਸਦ ਪਹੁੰਚਾਵੈ ॥ ੪੧ ॥ ਬਨਹਿ ਤਿਹਾਵਲ ਨਿਤ ਸਮੁਦਾਇ। ਜਿਤੇ ਦੁਰਗ ਮਹਿੰ ਸਗਰੇ ਖਾਇ। ਛੁਧਿਤਿ ਰਹਨਿ ਪਾਵੈ ਨਹਿ ਕੋਈ। ਸ੍ਵਾਦਲ ਅਸਨ ਦੇਤਿ ਬਹੁ ਹੋਈ ॥ ੪੨ ॥ ਜੋਤਿਕ ਕੈਦੀ ਬ੍ਰਿੰਦ ਸਿਪਾਹੀ। ਸਤਿਗੁਰੁ ਦੇਂ ਪੰਚਾਮ੍ਰਿਤ ਖਾਂਹੀ। ਤਊ ਬਚਹਿ ਪੁਨ ਵਹਿਰ ਦਿਵਾਵੈਂ। ਆਨਿ ਲੋਕ ਗਨ ਲੈ ਕਰਿ ਖਾਵੈਂ ॥ ੪੩ ॥ ਇਕ ਦੁਇ ਕਾਲ ਬੀਤ ਕਰਿ ਗਏ।ਗੁਰੁ ਅਹਾਰ ਨ ਕਰਤੇ ਭਏ। ਪੰਚ ਸਿੱਖ ਜੋਠਾ ਰੁ ਪਿਰਾਣਾ। ਸਭਿਹਿਨਿ ਪਿਖਿ ਕਰ ਜੋਰਿ ਵਖਾਨਾ ॥ ੪੪ ॥ 'ਇਹ ਕਾਰਨ ਭਾ ਕੌਨ ਗੁਸਾਈਂ?।ਆਪ ਨਹੀ ਭੋਜਨ ਕੋ ਖਾਂਹੀ।ਧਿਕ ਹਮਰੋ ਤੁਮਰੇ ਬਿਨ ਖਾਧੋ। ਬਰਤਨੋਦੇਖਤਿ ਲੋਂ ਮੁਖ ਪਾਧੋ' ॥੪੫॥ ਸ਼੍ਰੀ ਮੁਖ ਤੇ ਫੁਰਮਾਵਨਿ ਕੀਨਿ। 'ਇਹ ਭੋਜਨ ਹਮ ਖਾਹਿੰ ਕਬੀ ਨ। ਵਹਿਰ ਜਾਇ ਮਿਹਨਤ ਕਰਿ ਲਯਾਵਹੁ। ਰਸਦ ਖਰੀਦਹੁ ਬਿਪਨੀ ਜਾਵਹੁ[4] ॥ ੪੬ ॥ ਤਿਸਤੇ ਤਯਾਰ ਅਹਾਰ ਕਰੀਜਹਿ। ਹਿਤ ਭੋਜਨ ਕੇ ਸੋ ਹਮ ਦੀਜਹਿਨਾਂਹਿ ਤ ਰਹਿ ਹੈਂ ਪੌਨ ਅਹਾਰੀ। ਜਬਿ ਲਗਿ ਬਾਸਹਿੰ ਦੁਰਗ ਮਝਾਰੀ' ॥ ੪੭ ॥ ਸੁਨਿ ਸਤਿਗੁਰ ਤੇ ਬਹੁਰ ਸੁਨਾਈ। 'ਹਮ ਨਿਜ ਹਾਥਨਿ ਲਯਾਇ ਕਮਾਈ। ਕੀਜਹਿ ਭੋਜਨ ਆਪ ਹਮੇਸ਼ੁ।

---

[1]ਜੂੰਆਂ। [2]ਪੈਰਾਂ ਵਿਚ ਪਈ ਤਕੜੀ ਬੇੜੀ। [3]ਰਿਹਾ ਹੋਣ ਦੀ। [4]ਦੁਕਾਨ ਤੇ ਜਾਕੇ।

*ਦੇਹਾਂ ਦਾ ਨਾਮ ਤੇ ਕ੍ਰਿਆ ਇੱਕੋ ਜਿਹੀ ਹੈ। ਭਾਵ ਕ੍ਰਿਸ਼ਨ ਤੇ ਗੋਬਿੰਦ ਇਕ ਨਾਮ ਹੈ ਤੇ ਰਾਜਿਆਂ ਦਾ ਫੁੜਨਾ ਰੂਪ ਕ੍ਰਿਆ ਭੀ ਦੋਹਾਂ ਨੇ ਇੱਕੋ ਕੀਤੀ, ਪਰ ਭਾਈ ਨੰਦ ਲਾਲ ਜੀ ਸਤਿਗੁਰ ਹਰਿਗੋਬਿੰਦ ਜੀ ਬਾਬਤ ਇਹ ਲਿਖਦੇ ਹਨ:-"ਵ ਮੰਜ਼ਲਿ ਉਲੀਆਇਸ਼ ਅਜ਼ ਹਰ ਉਲਵੀ ਬਰਤਰ" [ਸਲਤਨਤ ਸ਼ਸ਼ਮ] ਅਰਥਾਤ ਉਸ ਦਾ ਬਜ਼ੁਰਗ ਮਰਤਬਾ ਹਰ ਉੱਚੇ ਤੋਂ ਉੱਚਾ ਹੈ ਅਰਥਾਤ ਆਪ ਸ਼੍ਰੀ ਕ੍ਰਿਸ਼ਨ ਜੀ ਤੋਂ ਭੀ ਉੱਚੇ ਹਨ।

ਹਮ ਕੋ ਅਹੈ ਸੁਖੈਨ ਬਿਸ਼ੇਸ਼ੂ' ॥ ੪੯ ॥ ਲੈ ਆਗਯਾ ਗਯਾਨੇ ਤਿਸ ਬੇਰੇ। ਵਹਿਰ ਦੁਰਗ ਕੇ ਨਿਕਟ ਠਠੇਰੇ[1]।ਤਿਨ ਸੋਂ ਨਿਜ ਮਿਹਨਤ ਠਹਿਰਾਈ। 'ਕਰਹਿੰ ਅਪਰ ਤੇ ਦੁਗਨਿ ਕਮਾਈ॥੪੯॥ਸਰਬ ਜਾਮਨੀ ਕ੍ਰਿਤੀ ਕਰੈ ਹੈਂ। ਏਕ ਰਜਤਪਣ ਦੋਨਹੁੰ ਲੈਹੈਂ'। ਕਹਯੋ ਠਠੇਰਨਿ 'ਜੇ ਬਹੁ ਘਾਲਿ[2]। ਦੇਹਿੰ ਮਜੂਰੀ ਭੂਮਹਿੰ ਬਿਸਾਲ'॥੫੦॥ਸੈਧਯਾ ਤੇ ਗਹਿ ਲੀਨਿ ਵਿਦਾਨ[3]।ਘਰਨਿ ਲਗੇ ਕਰਿ ਭਾਨ[4] ਮਹਾਨ।ਜਥਾ ਠਠੇਰਾ ਬਿਧੀ ਬਤਾਵੈ।ਪਕਰਿ ਹਥੌਰੇ ਤਥਾ ਲਗਾਵੈਂ॥੫੧॥ਹੋਤਿ ਭੋਰ ਲਗਿ ਬਾਸਨ ਬ੍ਰਿੰਦ।ਘਰੇ ਅਗਾਰੀ ਤੇ ਸੁ ਬਿਲੰਦ। ਹੋਇ ਪ੍ਰਸੰਨ ਰਜਤਪਣ ਦੀਨਿ।ਦੋਨਹੁ ਰਸਦ ਖਰੀਦਨਿ ਕੀਨਿ॥੫੨॥ਚੂਨ ਸੁ ਚਾਵਰ ਸੂਖਮ ਲੀਨੇ।ਘ੍ਰਿਤ ਮਿਸ਼ਟਾਨ ਲਿਯੋ ਸ਼ੁਭ ਚੀਨੇ। ਪਯ[5] ਖਰੀਦ ਗੁਰ ਕੇ ਢਿਗ ਲਯਾਏ। ਪਾਕ ਸਿੱਧ[6]ਸਭਿ ਕੀਨਿ ਬਨਾਏ॥੫੩॥ ਸਭੀ ਤਯਾਰ ਕਰਿ ਥਾਰ ਪਰੋਸਾ।ਸਤਿਗੁਰ ਕੋ ਅਚਾਇ ਕਰਿ ਪੋਸਾ[7]। ਸਭਿਹਿਨਿ ਪਾਇ ਅਨੰਦ ਵਿਸ਼ੇਸ਼ੂ।ਕਰਤਿ ਭਏ ਤਿਮ ਕਾਰ ਹਮੇਸ਼ੂ॥੫੪॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸ੍ਰੀ ਗੁਰੂ ਹਰਿਗੋਬਿੰਦ ਦੁਰਗ ਪ੍ਰਵੇਸ਼ਨਿ' ਪ੍ਰਸੰਗ ਬਰਨਨੰ ਨਾਮ ਏਕ ਉਨਸਸ਼ਟੀ ਅੰਸੂ ॥ ੫੯ ॥

੬੦. [ਗੁਆਲੀਅਰ ਨਿਵਾਸ। ਪ੍ਰੇਮੀ ਸਿੱਖਾਂ ਦੀ ਸਲਾਹ]।

ਦੋਹਰਾ॥ ਉਰ ਹਰਖਤਿ ਚੰਦੂ ਭਯੋ ਪੁਰਸੋ ਮਨੋਰਥ ਜਾਨਿ। ਦਯੋ ਨਜੂਮੀ ਕੋ ਦਰਬ ਅਰੁ ਉਮਰਾਵਨਿ ਮਾਨ॥੧॥ਚੌਪਈ॥—ਪਰੇ ਕੈਦ ਅਬਿ ਕਰਿਹੌਂ ਹਾਨ। ਛੂਟਨਿ ਨਿਕਸਨਿ ਹੋਹਿ ਤਹਾਂ ਨ[8]—। ਜਤਨ ਬਿਚਾਰਤਿ ਮਾਰਨਿ ਕੇਰਾ। ਨਿਸ ਦਿਨ ਗਿਨਤੀ ਗਿਨਹਿ ਘਨੇਰਾ॥੨॥ਜਮਾਂਦਾਰ ਕੋ ਲਿਖਨੋ ਬਨਾਇ। 'ਇਹੁ ਮਮ ਰਿਪੁ ਜਾਨਹੁ ਇਤ ਆਇ। ਕਰਿ ਉਪਾਵ ਮੈਂ ਤੁਝ ਢਿਗ ਭੇਜਾ।ਇਸ ਦੁਖ ਤੇ ਮਮ ਪਾਕ[9] ਕਰੈਜਾ॥੩॥ ਨਹੀਂ ਦੁਰਗ ਤੇ ਨਿਕਸਨਿ ਪਾਵੈ।ਇਮ ਕੀਜਹਿ ਜਿਮ ਜਮ ਘਰ ਜਾਵੈ। ਸੋ ਉਪਾਉ ਮੈਂ ਕਹੌਂ ਬਨਾਈ। ਪੋਸ਼ਿਸ਼ ਸਭਿ ਦਿਹੁ ਜ਼ਹਿਰ ਲਗਾਈ ॥੪॥ ਅਤਿ ਤੀਛਨ ਜਿਸ ਤੇ ਤਤਕਾਲ। ਤਜਹਿ ਪ੍ਰਾਨ ਪਹਿਰਤਿ ਬਿਕਰਾਲ[10]। ਨਿਜ ਨਰ ਆਛੋ ਕੀਨਿ ਪਠਾਵਨਿ। ਇਹ ਬਨਵਾਵਹਿ ਹਿਤ ਪਹਿਰਾਵਨਿ॥੫॥ਤੁਮ ਨਿਜ ਕਰ ਲੈ ਕੋ ਢਿਗ ਜਾਵੋ।—ਪੋਸ਼ਿਸ਼ ਪਠੀ ਸ਼ਾਹੁ—ਬਤਰਾਵੋ। ਕਹਹੁ ਕਪਟ ਕੇ ਮਾਧੁਰ ਬੈਨ।ਪਹਿਰਾਵੈ ਤਨ ਹੈਰਤਿ ਨੈਨ॥੬॥ ਜਬਿ ਮਮ ਰਿਪੁ ਜਮ ਧਾਮ ਪਹੁਚੈ।

---

[1]ਕਸੇਰਾ, ਭਾਂਡੇ ਘੜਨ ਵਾਲਾ। [2]ਕਮਾਈ ਕਰੋਗੇ। [3]ਹਥੌੜਾ। [4]ਬਲ। [5]ਦੁੱਧ। [6]ਰਸੋਈ ਤਿਆਰ। [7]ਤ੍ਰਿਪਤ ਕੀਤਾ। [8]ਛੁੱਟ ਕੇ ਤਿੰਦੇਂ ਨਿਕਲਨਾ ਨਹੀਂ ਹੋਵੇਗਾ। [9]ਪੱਕ ਗਿਆ ਹੈ। [10]ਭਿਆਨਕ।

ਤੋਹਿ ਮਰਾਤਬ ਕਰਿ ਹੌਂ ਊਚੇ। ਸ਼ਾਹੁ ਨਿਕਟ ਤੇ ਮਾਨ ਕਰਾਵੌਂ। ਹੋਤ ਗੁਜ਼ਾਰੇ ਗ੍ਰਾਮ ਦਿਵਾਵੌਂ ॥੭॥ ਪੰਜ ਹਜ਼ਾਰ ਦਰਬ ਮੈਂ ਦੈਹੌਂ। ਅਪਨਿ ਸਖਾ ਪਸਾਰੋ ਕਰਵੈਹੌਂ'।ਇਮਲਿਖਿ ਕਰਿ ਆਛੋਨਰ ਭੇਜਾ।ਕਹਯੋ ਕਿ'ਦਰਬਸੰਗ ਗਨ ਲੈ ਜਾ'॥੮॥ਪਠਯੋ ਪਾਤਕੀ ਕੋ ਨਰ ਗਯੋ।ਦੇਖਿ ਦੁਰਗਪਤਿ ਕੋ ਖਤ ਦਯੋ।ਪਠਿ ਕਰਿ ਜਾਨਯੋ ਅਖਿਲ ਹਵਾਲ।ਸਤਿਗੁਰ ਢਿਗ ਪਹੁੰਚਯੋ ਤਤ-ਕਾਲ॥੯॥'ਤੁਝਕੋ ਪਠਯੋ ਸ਼ਾਹੁ ਇਸ ਥਾਨੇ।ਸਭਿ ਫਰੇਬ ਇਹ ਚੰਦੂ ਠਾਨੇ। ਲੋਕਨਿ ਕੋ ਧਨ ਦੇ ਸਿਖਲਾਯੋ। ਹਤਯੋ ਚਹਤਿ ਇਸ ਦੁਰਗ ਪਠਾਯੋ ॥ ੧੦॥ਅਪਰ ਨ ਬਰਨੀ ਕਰਨੀ ਕੋਈ।ਇਹ ਪ੍ਰਪੰਚ[1] ਸਭਿ ਤਿਸ ਤੇ ਹੋਈ। ਅਬਿ ਮੁਝ ਕੋ ਲਿਖਿ ਭੇਜਯੋ ਤੈਸੇ। ਮੈਂ ਤਿਸ ਕਹੀ ਨ ਮਾਨੋਂ ਕੈਸੇ' ॥੧੧॥ ਸਭਿ ਪਢਿ ਕਰਿ ਸਤਿਗੁਰਨਿ ਸੁਨਾਯੋ।ਪੁਨ ਪਾਵਕ ਮੈਂ ਸੋ ਖਤ ਪਾਯੋ।ਸ਼੍ਰੀ ਹਰਿ ਗੋਬਿੰਦ ਬਾਕ ਉਚਾਰੇ।'ਮਰਹਿ ਦੁਸ਼ਟ ਪਹੁੰਚੈ ਜਮਦ੍ਵਾਰੇ॥੧੨॥ਆਨਿ ਸਮਾ ਢਿਗ ਪਹੁੰਚਯੋ ਤਾਂਹੀ। ਹਤੌਂ ਕੁਮੌਤ ਬਚਹਿ ਅਬਿ ਨਾਂਹੀ'। ਜਮਾਂ-ਦਾਰ ਸੁਨਿ ਕਰਿ ਹਰਖਾਯੋ।'ਇਹ ਬਡ ਪਾਪੀ ਬਹੁਤ ਬਚਾਯੋ'[2]॥੧੩॥ਕਰੀ ਅਵੱਗਯਾ ਬਡਿਹੁੰ ਬਡੇਰੀ[3]।ਅਬਿ ਲੌ ਨਹਿੰ ਬਾਧਾ ਕੁਛ ਹੋਰੀ।ਦਿਹੁ ਸਜ਼ਾਇ ਤਬਿ ਦੁਸ਼ਟ ਜੁ ਸਾਰੇ।ਨਿਰਧਾਰਹਿੰ ਰਾਵਰਿ ਭਰਧਾਰੇ[4]॥੧੪॥ਵਹਿਰਜਾਇ ਚੰਦੂ ਨਰ ਹੇਰਾ। ਕਹਯੋ 'ਜਾਹੁ ਨਿਜ ਸਦਨ ਸਵੇਰਾ। ਹਮ ਤੇ ਅਘ ਅਸ ਹੋਤਿ ਨ ਕੋਈ। ਭਲੋ ਜਾਨਿ ਤੁਮ ਕੀਜਹਿ ਸੋਈ ॥ ੧੫ ॥ ਲਿਖਯੋ ਸ਼ਾਹੁ-ਇਨ ਰਾਖਿ ਸੁਖਾਰੇ-। ਚਹਿ ਚੰਦੂ ਅਘ ਹਮ ਨਹਿੰ ਧਾਰੇ[5]। ਗਯੋ ਨਿਰਾਸਾ ਜਾਇ ਸੁਨਾਯੋ। ਬਹੁ ਦੁਖ ਤੇ ਮਨ ਮਹਿੰ ਮੁਰਝਾਯੋ॥੧੬॥ਨਿਸ ਦਿਨ ਜਿਸ ਕੋ ਚਿੰਤ ਬਿਸਾਲਾ ।-ਹੁਤੌਂ ਕਿਮੈਂ ਨਤੁ ਮੇਰੋ ਕਾਲਾ-। ਉਮਰਾਵਨਿ ਧਨ ਦੀਨਿ ਸਿਖਾਯਹੁ'ਨਹੀਂ ਸ਼ਾਹੁ ਕੋ ਯਾਦ ਕਰਾਯਹੁ॥੧੭॥ ਗੁਰ ਕੋ ਜ਼ਿਕਰ ਕਰਹੁ ਕਬਿ ਨਾਂਹੀ।ਜਿਸ ਤੇ ਬਸਹਿ ਦੁਰਗ ਕੇ ਮਾਂਹੀ।ਸ਼ਾਹੁ ਜਿ ਕਹੈ,ਫੇਰਿ ਮਤਿ ਦੀਜੈ।-ਨਿਜ ਸੁਖ ਹਿਤ ਗੁਰ ਨਹਿੰ ਨਿਕਸੀਜੈ॥੧੮॥ਬਸਹਿ ਦੁਰਗ ਸਿਮਰੰਤਿ ਖੁਦਾਇ। ਤੁਮਰੀ ਬਿਨ ਸਹਿ ਅਖਿਲ ਬਲਾਇ। ਨਿਜ ਸੁਖ ਚਹਹੁ ਦੁਰਗ ਮਹਿੰ ਰਾਖੋ-।ਸਿਮਰਹਿ ਸ਼ਾਹੁ ਜਿ, ਇਸ ਬਿਧਿ ਭਾਖੋ'॥੧੯॥

---

[1]ਛਲ। [2]ਬਹੁਤ ਬਚਿਆ ਰਿਹਾ ਹੈ। [3]ਵਡਿਆਂ ਤੋਂ ਵਡੇ ਦੀ (ਅ) ਵਡੀ ਤੋਂ ਵਡੀ (ਏ) ਵਡਿਆਂ ਦੀ ਬੜੀ ਅਵੱਗਯਾ ਕੀਤੀ ਹੈ। [4](ਚੰਦੂ ਨੂੰ) ਸਜ਼ਾ ਦਿਓ, ਤਦ ਜੋ ਸਾਰੇ ਦੁਸ਼ਟ ਹਨ ਆਪ ਦਾ ਨਿਸ਼ਚੇ ਭਰ ਧਾਰਨਗੇ। [5]ਚੰਦੂ ਪਾਪ ਚਾਹੁੰਦਾ ਹੈ (ਇਨ੍ਹਾਂ ਨਾਲ ਪਰ) ਅਸੀਂ ਨਹੀਂ ਕਰਦੇ।

ਇੱਤ੍ਯਾਦਿਕ ਨਿਤ ਕਪਟ ਰਚੈਤਾ। ਮਹਾਂ ਦੁਸ਼ਟ ਅਘ ਨਹੀਂ ਲਖੈਤਾ। ਇਸੀ ਰੀਤਿ ਦਿਨ ਬੀਤੇ ਚਾਲੀ।ਨਹੀਂ ਸ਼ਾਹੁ ਕਬਿ ਕੀਨਿ ਸੰਭਾਲੀ॥੨੦॥ ਬੈਠਿ ਸਭਾ ਮਹਿੰ ਜ਼ਿਕਰ ਜਿ ਕਰਨੋ। ਕਹਿ ਕਰਿ ਉਮਰਾਵਨਿ ਸੋ ਹਰਨੋ। 'ਤੁਮਰੇ ਭਨ ਸੁਖ ਹੁਇ ਗੁਰ ਬੈਸੋ।ਦੁਰਗ ਬਿਖੈ ਨਿਕਸਾਉ ਨ ਕੈਸੋ॥੨੧॥ ਦਰਬ ਜਾਤਿ ਰਾਵਰ ਕੇ ਘਰ ਤੇ।ਨਿਤ ਅਨੰਦ ਸੋਂ ਬੈਠਨੋ ਬਰਤੇ। ਤੁਮਰੇ ਕੁਸ਼ਲ,ਗੁਰੂ ਧਨ ਪਾਵੈ।ਇਸ ਮਹਿੰ ਦੋਸ਼ ਨ ਕੁਛ ਬਨਿ ਆਵੈ'॥੨੨॥ਇਮ ਫਰੇਬ ਕੀ ਕਹਿ ਕਹਿ ਬਾਤਿ। ਜਹਾਂਗੀਰ ਕੀ ਮਤਿ ਬਿਚਲਾਤਿ। ਦੁਇ ਦਿਨਊਪਰ ਬਹੁਰ ਗੁਜ਼ਾਰੇ।ਮਿਲਿ ਸਿਖ ਪੰਚਹੁੰ ਕੀਨਿ ਬਿਚਾਰੇ॥੨੩॥ 'ਸ਼੍ਰੀ ਅਰਜਨ ਕੀ ਸਮ ਇਹ ਬਾਤਿ। ਚੰਦੂ ਭਕਹਿ ਗੁਰੂ ਭਨ ਘਾਤਿ। ਸ਼ਾਹੁ ਸਮੀਪੀ ਸਭਿ ਅਪਨਾਏ। ਤਿਮ ਭਾਖਹਿੰ ਜਿਮ ਦੇਤਿ ਸਿਖਾਏ॥੨੪॥ ਜਹਾਂਗੀਰ ਕਿਮ ਧੀਰਜ ਗਹੈ। ਸਗਰੇ ਨਰ ਬਦ ਮਸਲਤਿ[1]ਕਹੈਂ। ਅਵਨੀਪਨ ਕੈ ਸ਼੍ਰਵਣ ਬਡੇਰੇ। ਜਿਸ ਕਿਸ ਤੇ ਸੁਨਿ ਲੇਤਿ ਨ ਹੇਰੇ[2]॥੨੫॥ਦੋਇ ਤੀਨ ਮਿਲਿ ਫੇਰਹਿੰ ਮਤਿ ਕੋ। ਪੂਰਹਿੰ ਕਾਜ ਨਿਜ, ਕਹਤਿ ਅਸਤਿ[3] ਕੋ।ਜਹਾਂ ਕਚਹਿਰੀ ਸਮਸਰ[4] ਸਾਰੀ। ਇਕ ਆਸ਼ੈ ਪਰ ਕਰਤਿ ਉਚਾਰੀ॥੨੬॥ ਸੋ ਕਾਰਜ ਪੂਰਵਹਿ ਨਹਿੰ ਕੈਸੋ।ਕਰਹੁ ਬਿਚਾਰਨ ਨਿਜ ਉਰ ਐਸੋ। ਸਤਿਗੁਰ ਛਿਮਾ ਨਿਧਾਨ ਮਹਾਨੇ। ਲਵਪੁਰਿ ਰਾਖੇ ਬਰਜਿ ਰਿਸਾਨੇ[5] ॥ ੨੭॥ ਨਿਜ ਬਲ ਨਹਿੰ ਸੰਭਾਰਨਿ ਕੀਨਿ। ਹਮ ਕੋ ਅਜ਼ਮਤਿ ਕਰਨਿ ਨ ਦੀਨ। ਸਹਿ ਕਰਿ ਸਰਬ ਸਜ਼ਾਇ ਸਰੀਰ। ਗਮਨਿ ਕੀਨਿ ਬੈਕੁੰਠ ਸਧੀਰ॥੨੮॥ ਇਹ ਕੌਤਕ ਸਭਿ ਚੰਦੂ ਕੇਰੇ। ਸ਼ਾਹੁ ਰਿਦੈ ਕੁਛ ਸਮਝਿ ਨ ਪਰੇ। ਦੁਰਗੁ ਗ੍ਵਾਲਿਯਰ ਗੁਰੂ ਬਿਠਾਏ। ਤਹਿੰ ਕਜਾ ਕਰਹਿ ਲਖੈ ਨਹਿੰ ਕਾਏ[6]*॥੨੯॥ ਮਾਨਿ.ਬਾਕਜੇ ਦਏ ਬਿਠਾਈ।–ਬਹੁਰਬੁਲਾਵੈਂ–ਸੁਧਿ ਨਹਿੰ ਆਈ।ਜੇ ਸੁਧਿ ਹੋਹਿ ਤਿਨਹੁੰ ਮਤਿ ਫੇਰੀ। ਨਹੀਂ ਹਕਾਰੈ ਗੁਰ ਇਸ ਬੇਰੀ॥ ੩੦॥ ਆਪੈ ਸ਼ਾਹੁ ਬੁਲਾਵਹਿ ਪਾਹੀ।ਨਹਿੰ ਅਸ ਆਸ ਧਰਹੁ ਉਰ ਮਾਂਹੀ।ਅਰੁ ਸਤਿਗੁਰ ਅਜ਼ਮਤਿ ਨ ਦਿਖਾਵੈਂ।ਸਹੈਂ ਸਕਲ ਜੈਸੇ ਬਨਿ ਆਵੈ॥੩੧॥ ਯਾਂਤੇ ਕਰਹੁ ਬਿਚਾਰਨਿ ਬਾਤਿ।ਜਿਸਤੇ ਗੁਰਸਿੱਖਨਿ ਕੁਸ਼ਰਾਤ[7]।ਜੇਠੇ ਤੇ ਸੁਨਿ ਸਕਲ

[1]ਬੁਰੀ ਸਲਾਹ। [2]ਰਾਜਿਆਂ ਦੇ ਕੰਨ ਵੱਡੇ ਹੁੰਦੇ ਹਨ, ਸਭ ਦੀ ਸੁਣ ਲੈਂਦੇ ਹਨ, ਪਰ (ਅੱਖੀਂ) ਵੇਖਦੇ ਨਹੀਂ। (ਕਹਾਵਤ ਹੈ:–ਰਾਜਾ ਕੰਨ ਕਿ ਅੱਖੀਂ ?) [3]ਝੂਠ। [4]ਇੱਕੋ ਜਿਹੀ। [5]ਛਿਮਾ ਨਿਧਾਨ ਸਤਿਗੁਰ (ਅਰਜਨ) ਜੀ ਨੇ (ਸਾਨੂੰ) ਲਾਹੌਰ ਵਿਚ ਗੁੱਸਾ ਕਰਕੇ (ਕੁਛ ਕਰਨ ਲੱਗਿਆਂ ਨੂੰ) ਫਰਜ ਲਿਆ ਸੀ। [6]ਕੋਈ। [7]ਕੁਸ਼ਲ ਹੋਵੇ। *ਪਾ:–ਜਾਏ।

ਪਿਰਾਲ੍ਹਾ। ਸਭਿਨਿ ਸੁਨਾਵਤਿ ਬਾਕ ਬਖਾਲ੍ਹਾ॥੩੨॥ 'ਗੁਰ ਮਰਜ਼ੀ ਜੋਕਰਿ ਇਮ ਨਾਂਹੀ। ਕਰਹੁ ਜਿ ਤੁਮ ਲਖਿ ਕੈ ਉਰ ਮਾਂਹੀ। ਕਰਹਿੰ ਕ੍ਰੋਧ ਤੇ ਬਾਕ ਉਚਾਰਨਿ।ਪਰਹਿ ਆਨਿ ਭਥਿ ਸੰਕਟ ਦਾਰੁਨ॥੩੩॥ਕਹੁਸਹਾਇਕ ਹੁਇ ਭਥਿ ਕੌਨ। ਨਹਿੰ ਢਿਗ ਖਚਹਿੰ ਨ ਗਮਨੇ ਭੌਨ[1]। ਕਰਹੁ ਕਾਰ ਹੁਇ ਗੁਰ ਅਨੁਸਾਰੀ। ਸਭਿ ਬਿਧਿ ਉਪਜਹਿ ਕੁਸ਼ਲ ਤੁਹਾਰੀ'॥੩੪॥ ਇਤਨੇ ਬਿਖੈ ਆਇ ਬ੍ਰਿਧ ਭਾਈ। ਸਭਿ ਉਠਿ ਚਰਨ ਪਰੇ ਸਹਿਸਾਈ। ਸਿੱਖਨਿ ਅਪਨੇ ਬਿਖੈ ਬਿਠਾਯੋ। 'ਅਬਹਿ ਅਰਾਮ ਸਤਿਗੁਰੂ ਪਾਯੋ॥ ੩੫॥ ਜਥਿ ਉਠਿ ਬੈਠਹਿੰ, ਦਰਸ਼ਨ ਕੀਜਹਿ। ਦੇਸ਼ ਸੁਧਾਸਰ ਕੀ ਸੁਧਿ ਦੀਜਹਿ। ਆਵਨ ਭਯੋ ਆਪ ਕੋ ਕੈਸੇ? । ਸੁਮਤਿ ਸਹਤ ਸੁਧਿ ਦਿਹੁ ਹਮ ਤੈਸੇ'॥੩੬॥ ਬ੍ਰਿਧ ਭਥਿ ਕਹੀ'ਗੁਰੂ ਸੁਧਿ ਪਾਈ। ਦੁਰਗ ਗੁਆਲਿਯਰੁ ਥਿਰੇ ਸੁ ਜਾਈ।ਕਿਸ ਕਾਰਨ ਤੇ ਤਹਾਂ ਪਠਾਏ। ਜਾਨਨੋ ਜਾਇ ਨ ਲੋਕ ਬਤਾਏ ॥੩੭॥ ਸੁਨਤਿ ਮਾਤ ਬਯਾਕੁਲ* ਮੁਰਝਾਈ। ਉਰ ਸੰਦੇਹ ਸਮੂਹ ਉਠਾਈ। ਪਠਿ ਦਾਸੀ ਕੋ ਮੋਹਿ ਬੁਲਾਵਾ। ਚਿਤ ਸੰਕਟ ਗਨ ਸਕਲ ਸੁਨਾਵਾ ॥ ੩੮ ॥ ਮੋ ਪ੍ਰਤਿ ਹੁਕਮ ਮਾਤ ਦਿਯ ਏਹੁ।–ਤੁਮ ਤਹਿੰ ਜਾਹੁ, ਸਰਬ ਸੁਧਿ ਲੇਹੁ। ਬਨਹੁ ਸਹਾਇਕ ਸ਼ੀਘ੍ਰ ਕਰੀਜੈ। ਠਾਨਹੁ ਜਤਨ ਦੁਰਗ ਨਿਕਸੀਜੈ–॥ ੩੯ ॥ ਇਸ ਸੇਵਾ ਹਿਤੁ ਮੈਂ ਚਲਿ ਆਯੋ। ਮਾਤ ਬਾਕ ਕੋ ਨਹਿੰ ਉਲਟਾਯੋ'।ਸੁਨਿ ਜੇਠਾ ਬੋਲਯੋ 'ਤੁਮ ਸਯਾਨੇ।ਉਚਿਤ ਉਪਾਉ ਕੌਨ ਅਬਿ ਠਾਨੇ?' ॥ ੪੦ ॥ ਨਿਜ ਸੰਬਾਦ ਸੁਨਾਇ ਸੁ ਦੀਨਾ। 'ਤੁਮ ਆਗੇ ਹਮ ਐਸੇ ਕੀਨਾ'। ਨਹੀਂ ਰਜਾਇ ਗੁਰੂ ਤੇ ਲੀਨੀ। ਯਾਂ ਤੇ ਮਸਲਤਿ ਭੀ ਸਭਿ ਹੀਨੀ[2]॥੪੧॥ ਤੁਮ ਅਰੁ ਗੁਰ ਮਹਿੰ ਭੇਦ ਨ ਕੋਊ। ਆਪ ਕਹਹੁ ਹਮ ਠਾਨਹਿੰ ਸੋਊ। ਬਿਨ ਅਜ਼ਮਤਿ ਹੋਇ ਨ ਛੁਟਕਾਰਾ। ਪਰਯੋ ਬਿਘਨ ਅਸ,ਲੇਹੁ ਬਿਚਾਰਾ ॥੪੨॥ ਜੋ ਕਰਿ ਤ੍ਰਾਸ ਪਾਇ ਉਰ ਸ਼ਾਹੂ। ਤੌ ਨਿਕਸਾਇ ਦੁਰਗ ਕੇ ਮਾਂਹੂ[3]। ਨਾਂਹਿ ਤ ਤਿਸ ਕੋ ਬਿਗਰਤਿ ਕਯਾ ਹੈ। ਗੁਰੂ ਬਿਠਾਇ ਨਿਚਿੰਤ ਭਯਾ ਹੈ॥ ੪੩॥ ਜੋ ਕਬਿ ਸਿਮਰਹਿ ਗੁਰ ਗੁਨ ਜਾਨਿ। ਚਹੈ ਹਕਾਰਨਿ ਕੋ ਹਿਤ ਠਾਨਿ। ਚੰਦ੍ਰ ਕੇ ਪੱਖੀ ਸਮੁਦਾਇ। ਕਹਿ ਬਹੁ ਬਿਧਿ ਤੇ ਮਤਿ ਬਿਚਲਾਇੰ॥ ੪੪ ॥ ਅਵਧਿ ਬਦੀ[4] ਤਿਨਿ ਬਾਸੁਰ ਚਾਲੀ। ਬਿਤੀ ਅਧਿਕ ਲਖਿ ਆਜ ਸੁ ਬਯਾਲੀ। ਹਮ ਚਾਹਤਿ ਹੈਂ ਕਰਯੋ ਉਪਾਇ। ਕਿਮ ਰਾਵਰ ਕੀ ਅਹੈ

[1]ਨਾ ਨੇੜੇ ਬਚਾਂਗੇ ਤੇ ਨਾ ਘਰ ਗਿਆਂ ਹੀ। [2]ਤੁਹਾਥੋਂ ਪਹਿਲੇ ਅਸਾਂ ਐਸਾ (ਗੁਰਮਤਾ) ਕੀਤਾ ਹੈ। [3]ਨਿਸ਼ਫਲ। [4]ਕਿਲ੍ਹੇ ਦੇ ਵਿੱਚੋਂ। [5]ਮਿਥੀ ਸੀ। *ਪਾ:–ਸੁਨਤਿ ਬਾਤ ਮਾਤਾ।

ਰਜਾਇ?' ॥੪੫॥ ਸੁਨਿ ਭਾਈ ਬ੍ਰਿਧਿ ਨੇ ਮਨ ਜਾਨੀ। ਜਥਾ ਭਵਿੱਖਤਿ ਮਹਿੰ ਪ੍ਰਭੁ ਠਾਨੀ[1]। ਕਹਜੋ ਬਾਕ ਸਿੱਖਨਿ ਸਮੁਝਾਏ। 'ਤੁਰਕੇਸ਼ੁਰ ਦਿਹੁ ਤ੍ਰਾਸ ਦਿਖਾਏ॥ ੪੬ ॥ ਮਾਤ ਹੁਕਮ ਤੇ ਮੈਂ ਇਹ ਕਹਜੋ। ਜਤਨ ਕਰਨਿ ਕੋ ਪਠਵਨਿ ਚਹਜੋ।–ਕਿਸ ਕੇ ਕਹੇ ਕਰੀ ਅਸ ਬਾਤ?–। ਗੁਰੂ ਬੂਝਹਿ ਲਿਹੁ ਨਾਮ ਸੁ ਮਾਤ' ॥ ੪੭ ॥ ਇਮ ਸਿੱਖਨਿ ਮਿਲਿ ਮਸਲਤਿ ਹੋਈ। 'ਜਾਹਿੰ ਜਾਮਨੀ ਮਹਿੰ ਤਹਿੰ ਦੋਈ'। ਬ੍ਰਿਧ ਆਇਸੁ ਤੇ ਉਰ ਹਰਖਾਏ। ਕਰਨਿ ਉਪਾਉ ਸਭਿਨਿ ਮਨ ਭਾਏ॥੪੮॥ਢਰੇ ਦੁਪਹਿਰੇ ਸਤਿਗੁਰੂ ਜਾਗੇ। ਮਿਲਜੋ ਬ੍ਰਿੱਧ ਭਾਈ ਅਨੁਰਾਗੇ। ਜਿਮ ਬੂਝੀ ਸੁਧਿ ਸਰਬ ਬਤਾਈ। ਅਤਿ ਅਨੰਦ ਪਿਖਿ ਰਹਜੋ ਸਮਾਈ[2] ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੌ 'ਸਿੱਖਨਿ ਮਸਲਤਿ ਕਰਨਿ' ਪ੍ਰਸੰਗ ਬਰਨਨੰ ਨਾਮ ਸਸ਼ਟੀ ਅੰਸੁ ॥ ੬੦ ॥

੬੧. [ਰਾਤੀਂ ਜਹਾਂਗੀਰ ਨੂੰ ਸ਼ੇਰਾਂ ਨੇ ਡਰਾਇਆ]।

ਦੋਹਰਾ ॥ ਸ਼੍ਰੀ ਹਰਿ ਗੋਵਿੰਦ ਬ੍ਰਿੱਧ ਕੋ ਦੇਖਿ ਰਹੇ ਹਰਖਾਇ।'ਕਹਹੁ ਸੁਧਾਸਰ ਸੁਧਿ ਸਕਲ ਸਿਖ ਸੰਗਤਿ ਸਮੁਦਾਇ ॥੧॥ ਚੌਪਈ॥ ਪ੍ਰਿਯ ਪੁੱਤ੍ਰਾ ਜੁ ਪ੍ਰਤੀਖਤਿ–ਆਵੈਂ[3]–। ਅਸ ਮਮ ਮਾਤ ਸਨੇਹ ਉਪਾਵੈ। ਸਕਲ ਕੁਸ਼ਲ ਤਿਨ ਅਹੈ ਸਰੀਰ?। ਪਿਖਨਿ ਚਹਤਿ ਮਮ ਕੋ ਯੁਤਿ ਧੀਰ॥੨॥ਕਿਮ ਆਗਵਨ ਆਪਕੋ ਭਯੋ?।ਕਾਯਾਂ ਨਿਬਲ ਖੇਦ ਮਗ ਲਯੋ।ਅਸੁ ਪਰ ਚਢਨੋ ਚਲਨਿ ਹਮੇਸ਼। ਹੁਯੋ ਹੋਇਗੋ ਸ਼ੁਮਤਿ ਵਿਸ਼ੇਸ਼ ॥ ੩ ॥ ਸ਼੍ਰੀ ਨਾਨਕ ਕੇ ਹੇਰਨਿ ਹਾਰੇ।ਬਡੀ ਅਵਸਥਾ ਬਲ ਤਨੁ ਹਾਰੇ। ਬੈਠਿ ਰਹਨਿ ਹੀ ਤੁਮ ਬਨਿ ਆਵੈ। ਦਰਸ਼ਨ ਤੇ ਗਨ ਦੋਸ਼ ਮਿਟਾਵੈ॥੪॥ਬਚਨ ਤੁਮਾਰੇ ਸੁਧਾ ਸਮਾਨ*।ਸ਼੍ਰਵਨ ਕਰੇ ਸੁਖ ਲਹੈਂ ਮਹਾਨ*[4]। ਕ੍ਰਿਪਾ ਸਹਤ ਕੋਮਲ ਗੁਰੁਬਾਨੀ। ਸੁਨਤਿ ਅਨੰਦਤਿ ਆਪ ਬਖਾਨੀ[5]॥੫॥'ਛੋਰਿ ਸੁਧਾਸਰ ਕੋ ਜਿਮ ਆਏ।ਕੁਸ਼ਲ ਛੇਮ ਸੋਂ ਬਸਹਿ ਤਿਥਾਏ।ਸਰਬ ਓਰ ਤੇ ਸੰਗਤਿ ਆਵੈ।ਮੁਦਤਿ ਰਿਦੇ ਅੰਮ੍ਰਿਤ-ਸਰ ਨਾਵੈ॥੬॥ ਹਰਿ ਮੰਦਿਰ ਮਹਿ ਜਾਹਿੰ ਬਹੋਰੀ। ਪਰਮ ਪ੍ਰੇਮ ਤੇ ਅਰਪਿ ਅਕੋਰੀ। ਸਿਮਰਤਿ ਹੈਂ ਇਕ ਦਰਸ ਤੁਹਾਰਾ। ਕਰਹਿੰ ਪ੍ਰਤੀਖਨ ਭਾਉ

---

[1]ਕਰਨਾ ਹੈ। [2](ਗੁਰੂ ਜੀ ਦਾ) ਦਰਸ਼ਨ ਕਰਕੇ ਅਤੀ ਅਨੰਦ ਵਿਚ ਸਮਾ ਰਹਿਆ। [3]ਪਿਆਰੀ ਪੁੱਤ੍ਰ ਵਾਲੀ ਮਾਤਾ ਜੀ ਉਡੀਕ ਰਹੀ ਹੈ ਸਾਡੇ ਆਵਣ ਨੂੰ। [4]ਕ੍ਰਿਪਾ ਵਾਲੀ ਕੋਮਲ ਗੁਰਬਾਣੀ ਸੁਣ ਕੇ (ਬੁੱਢਾ ਜੀ) ਆਪ ਅਨੰਦ ਹੋਕੇ ਦੱਸਣ ਲੱਗੇ ਕਿ। *ਇਕ ਲਿਖਤੀ ਨੁਸਖੇ ਵਿਚ ਇਨ੍ਹਾਂ ਦੋਹਾਂ ਤੁਕਾਂ ਦਾ ਪਾਠ ਨਹੀਂ ਹੈ, ਤੇ ਚੌਪਈ ਪੂਰੀ ਕਰਨ ਲਈ ਉਸ ਨੁਸਖੇ ਵਿਚ ਅਗਲੀਆਂ ਦੋ ਤੁਕਾਂ ਤੋਂ ਅੱਗੇ ਇਹ ਪਾਠ ਹੈ:–ਕਹਿਤ ਬ੍ਰਿੱਧ 'ਸੁਨੀਐ ਗੁਨ ਮੰਦਰ।ਅਤਿਸ਼ੈ ਪ੍ਰੇਮ ਮਾਤ ਰਿਦਅੰਦਰ'।

ਉਦਾਰਾ ॥੭॥ ਰਾਵਰਿ ਕੀ ਸੁਧ ਪਹੁੰਚੀ ਜਾਇ।–ਸ਼ਾਹੁ ਮਿਲਨੋ ਬਹੁ ਪ੍ਰੇਮ ਉਪਾਇ। ਸੰਗ ਅਖੇਰ ਸ਼ੇਰ ਕੋ ਮਾਰਾ। ਭਯੋ ਜਗਤ ਮਹਿੰ ਸੁਜਸੁ ਤੁਮਾਰਾ॥ ੮॥ਡੇਰੇ ਬਿਖੈ ਸ਼ਾਹੁ ਚਲਿਆਯੋ। ਗੁਰੁ ਅਦਾਇਬ ਅਧਿਕ ਵਧਾਯੋ–।ਪੁਨਹ ਦੁਰਗ ਮਹਿੰ ਪ੍ਰਵਿਸ਼ਨਿ ਸੁਨਨੋ। ਮਾਤ ਬਿਸੂਰਤਿ ਸਿਰ ਕੋ ਧੁਨਨੋ॥੯॥ਬਛੇ ਗੁਰਨਿ ਕਹੁ ਸਿਮਰਨਿ ਕਰਿਤੀ। ਤੁਮ ਦਿਸ਼ਿ ਤੇ ਸ਼ੰਕਾ ਉਰ ਧਰਿਤੀ। ਅਧਿਕ ਬਿਖਾਦ ਰਿਦੈ ਮਹਿੰ ਪਾਯੋ।ਪਠਿ ਦਾਸੀ ਤਬਿ ਮੋਹ ਬੁਲਾਯੋ–॥੧੦॥ ਚਿਤ ਕੀ ਚਿੰਤਾ ਸਕਲ ਸੁਨਾਈ। ਕਹਨੋ ਕਿ–ਤੁਮ ਜਾਵਨਿ ਬਨਿਆਈ। ਕਾਰਜ ਸਕਲ ਸੁਧਾਰਹੁ ਜਾਇ। ਜਨੋਂ ਕਨੋਂ ਕਰਿ ਮਮ ਸੁਤ ਕੋ ਲਜਾਇ– ॥੧੧॥ਸੁਨਿ ਕਰਿ ਮੈਂ ਪੁਨ ਬਹੁਸਮੁਝਾਈ।–ਸ਼੍ਰੀ ਸਤਿਗੁਰ ਸਮਰੱਥਸਦਾਈ । ਜਿਮ ਚਿਤ ਚਹੈਂ ਕਰੈਂ ਸੋ ਬਾਤਿ। ਰਹੁ ਨਿਚਿੰਤ, ਕੀਰਤਿ ਅਵਦਾਤ– ॥ ੧੨ ॥ ਤਊ ਸਨੇਹ ਆਪ ਕੋ ਧਾਰਤਿ। ਅੱਸ਼ੂ ਬਿਲੋਚਨ ਤੇ ਬਹੁ ਡਾਰਤਿ। ਇਕ ਪੁੱਤ੍ਰ, ਪੁਨ ਪ੍ਰਥਮ ਬਿਛੁੰਨੇ[1]। ਆਏ ਦੂਰ ਬ੍ਰਿੰਦ ਦਿਨ ਪੁੰਨੇ[2] ॥੧੩॥ਦੁਰਗ ਗੁਆਲਿਯਰੁ ਪ੍ਰਵਿਸ਼ੇ ਆਪ। ਸੁਨਿ ਮਾਤਾ ਕੋ ਮਹਤ ਸੰਤਾਪ। ਕਹਨੋ ਮੋਹਿ ਪ੍ਰਤਿ ਪੁਨਹ ਬਨਾਇ।–ਤੁਮ ਸਨਾਨੇ ਜਾਵਨਿ ਬਨਿ ਆਇ– ੧੪॥ ਮੈਂ ਸੁਨਿ ਕੈ ਨਹਿੰ ਹੁਕਮ ਹਟਾਯੋ। ਬਛੀ ਮਜ਼ਲ ਕਰਿ ਤੁਮ ਢਿਗ ਆਯੋ। ਅਬਿ ਇਹਠਾਂ ਬੈਠਨਿ ਤੁਮ ਕੋ।ਨਹਿੰ ਆਛੋ ਕਰਿ ਨਿਰਨੈ ਹੋਰਾ ॥ ੧੫ ॥ ਅਬਿ ਜਿਮ ਕਹਹੁ ਲਿਖਹਿੰ ਸੁਧਿ ਪਾਛੇ। ਜਿਸਤੇ ਮਾਤਾ ਰਹਿ ਮਨ ਆਛੇ। ਜਾਇ ਬੇਗ ਤੇ ਕੁਸ਼ਲ ਸੁਨਾਵੈਂ। ਕਰਹਿ ਪ੍ਰਤੀਖਨਿ–ਸੁਤ ਅਬਿ ਆਵੈਂ[3]–'॥੧੬॥ ਸੁਨਿ ਕਰਿ ਸ਼੍ਰੀ ਹਰਿਗੋਵਿੰਦ ਚੰਦ। ਕਹਿ ਮੁਸਕਾ- ਵਤਿ ਦੇਤਿ ਅਨੰਦ। 'ਸਭਿ ਬਿਧਿ ਲਿਖਹੁ ਮਾਤ ਕੋ ਧੀਰ। ਸਹਿ ਸੇਵਕ ਹਮ ਕੁਸ਼ਲ ਸਰੀਰ ॥ ੧੭ ॥ ਕੇਤਿਕ ਦਿਨ ਮਹਿੰ ਦਰਸਹਿੰ ਆਇ। ਕਿਮਹੁ ਨ ਚਿਤ ਮਹਿੰ ਚਿੰਤਉਪਾਇਮੇਲ ਸ਼ਾਹੁਕੋ ਜੋ ਅਬਿ ਹੋਇਚਲਹਿੰ ਸਦਨ ਕਹੁ ਬਿਲਮ ਨ ਕੋਇ' ॥ ੧੮ ॥ ਸੁਨਿ ਸਤਿਗੁਰੁ ਤੇ ਲਿਖਿ ਅਰ- ਦਾਸ। ਪਠੀ ਤੁਰਤ ਹੀ ਮਾਤਾ ਪਾਸ। ਇਮ ਸਤਿਗੁਰੁ ਕੋ ਭਯੋ ਬ੍ਰਿਤੰਤ। ਧੀਰਜ ਕੇ ਸਮੇਤ ਭਗਵੰਤ ॥੧੯॥ ਜਹਾਂਗੀਰ ਕੀ ਸੁਨੋ ਕਹਾਨੀ। ਪੁਨ ਚੰਦੂ ਨੇ ਹਿਕਮਤ ਠਾਨੀ।–ਸ਼ਾਹੁ ਚਲਹਿ ਦਿੱਲੀ ਅਬਿ ਆਛੇ।ਗੁਰੁ ਹਕਾ- ਰਨ ਕੋ ਨਹਿੰ ਥਾਂਛੇ ॥ ੨੦ ॥ ਪਰਚਹਿ ਅਪਰ ਖ਼ਯਾਲ ਮਹਿੰ ਜਾਇ। ਯਾਂ ਤੇ ਇਸ ਲੈ ਚਲੌਂ ਚਢਾਇ–।ਜਬਿ ਗੁਰੁ ਜਾਇ ਗੁਆਲਿਯਰ ਥਰੇ। ਸ਼ਾਹ

[1]ਪਹਿਲੀ ਵੇਰ ਵਿਛੁੜੇ ਹੋ। [2]ਬੀਤ ਗਏ ਹਨ। [3]ਪੁੱਤ੍ਰ ਜੀ ਹੁਣ ਆਂਵਦੇ ਹਨ।

ਸਾਥ ਇਮ ਬੋਲਨਿ ਕਰੈ[1] ॥੨੧॥ 'ਚਲੀਅਹਿ ਦਿੱਲੀ ਕੇ ਬਡ ਮੰਦਿਰ। ਤਹਿੰ ਨਵਰੋਜ[2] ਕਰਹੁ ਮਿਲਿ ਸੁੰਦਰ'।ਇੱਤਯਾਦਿਕ ਬਹੁ ਬਾਤ ਬਨਾਇ। ਸਭਿ ਉਮਰਾਵਨਿ ਦਿਯੋ ਸਿਖਾਇ॥ ੨੨॥ 'ਜਸੋਂ ਕਸੋਂ ਕਰਿ ਅਬਿ ਸ਼ਾਹੁ ਚਢਾਵਹੁ। ਚਲਹੁ ਸਕਲ ਨਿਜ ਘਰ ਸੁਖ ਪਾਵਹੁ'। ਦਿਨ ਪ੍ਰਤਿ ਸਰਬ ਕਚਹਿਰੀ ਕਹੈ। 'ਅਬ ਦਿੱਲੀ ਮਹਿੰ ਸੁਖ ਬਹੁ ਅਹੈ' ॥੨੩॥ ਸੁਨਿ ਸਭਿ ਤੇ ਚਿਤ ਬਿਖੈ ਬਿਚਾਰੀ। ਗਮਨਿ ਕਰਨਿ ਕਹੁ ਹੋਯਹੁ ਤਯਾਰੀ। ਜਹਾਂਗੀਰ ਗਜ ਚਢਿ ਕਰਿ ਚਾਲਾ। ਦਿਨ ਪ੍ਰਤਿ ਮਜਲੈਂ ਕਰਤਿ ਬਿਸਾਲਾ ॥੨੪॥ ਦਿੱਲੀ ਆਨਿ ਪ੍ਰਵੇਸ਼ਜੋ ਸ਼ਾਹੂ। ਮਿਲੀ ਬ੍ਰਿੰਦ ਬੇਗਮ ਨਿਜ ਨਾਹੂ[3]। ਚੰਦੂ ਅਧਿਕ ਅਨੰਦਤਿ ਭਯੋ।–ਗੁਰੂ ਬ੍ਰਿਤੰਤ ਬਿਸਰਿ ਅਬਿ ਗਯੋ ॥੨੫॥ਦੁਰਗ ਗੁਆਲਿਯਰ ਛੋਰਜੋ ਦੂਰਿ।ਕੋ ਨਹਿੰ ਕਰਿ ਹੈ ਜ਼ਿਕਰ ਹਜੂਰ। ਗੁਰੂ ਕੈਦੀਅਨਿ ਮਹਿੰ ਪਰ ਗਯੋ। ਮਰਹਿ ਤਹਾ ਹੀ ਰਿਪੁ ਮਮ ਛਯੋ[4]–॥ ੨੬ ॥ ਪੀਰਨਿ ਹੇਤੁ ਸ਼ੀਰਨੀ ਆਨਿ। ਤੁਰਕ ਸਮੀਪਿ ਦਰੂਦ ਬਖਾਨਿ[5]। ਧਰਿ ਉਰ ਹਰਖ ਦਈ ਬਰਤਾਇ। ਚਿੰਤਾ ਕਸ਼ਟ ਬਿਲੰਦ ਬਿਲਾਇ[6] ॥ ੨੭ ॥–ਸ਼੍ਰੀ ਅਰਜਨ ਪੁਰਬ ਮੈਂ ਮਾਰਜੋ। ਤਿਸ ਕੋ ਪੁੱਤ੍ਰ ਕੈਦ ਮਹਿੰ ਡਾਰਜੋ। ਅਬਿ ਸੁਖ ਨੀਂਦ ਸੋਵਨੈ ਕਰੋਂ।ਸਭਿ ਪੀਰਨਿ ਕੇ ਪਗ ਸਿਰ ਧਰੋਂ ॥੨੮॥ ਕਰੀ ਮਦਤ ਮੇਰੀ ਬਲ ਲਾਇ–। ਇਮ ਕਹਿ ਮੂਰਖ ਅਧਿਕ ਮਨਾਇ। ਇਸ ਪ੍ਰਕਾਰ ਦਿਨ ਕਿਤਿਕ ਬਿਤਾਏ। ਨਹਿੰ ਗੁਰ ਸਿਮਰਜੋ ਨਹੀਂ ਬੁਲਾਏ ॥੨੯॥ ਤਬਿ ਸਿੱਖਨਿ ਅਜ਼ਮਤਿ ਕੋ ਜਤਨ। ਕਰਤਿ ਭਏ ਸ਼ੱਤ੍ਰੂ ਕੋ ਹਤਨਿ। ਇਸ ਪ੍ਰਕਾਰ ਹੀ ਦਿਵਸ ਬਿਤਾਵਾ। ਜਾਮਨਿ ਭਈ ਤਿਮੈਰ ਕੋ ਛਾਵਾ ॥੩੦॥ ਲਿਯੋ ਪਿਰਾਣਾ ਜੇਠੇ ਸੰਗ।ਦਾਰੁਨ ਬਨੇ ਕੇਹਰੀ ਅੰਗ[7]। ਆਗੇ ਦਿੱਲੀ ਪੁਰਿ ਮਹਿੰ ਸ਼ਾਹੂ। ਬਿਖਮ ਬਿਸਾਲ ਦੁਰਗ ਕੇ ਮਾਂਹੂ ॥੩੧॥ ਰੰਗ ਮਹਿਲ ਚਾਮੀਕਰ ਕੇਰਾ[8]। ਤਿਸ ਅੰਤਰ ਪਰਯੰਕ ਬਡੇਰਾ। ਚਹੁੰ ਦਿਸ਼ਿ ਬਿਖੈ ਮਹਾਂ ਤਕਰਾਈ। ਜਾਗਹਿੰ ਨਰ ਨਾਰੀ ਸਮੁਦਾਈ॥੩੨॥ ਪੌਰਨਿ ਬੁਰਜਨਿ ਨੇਰਹਿ ਨੇਰੇ। ਰਹੈਂ ਪਾਹਰੂ ਗਿਰਦ ਘਨੇਰੇ। ਜਹਾਂਗੀਰ ਸੁਖ ਸੋ ਪਰਿ ਸੋਵਾ। ਜਾਇ ਦੁਹੂੰ ਸਿੱਖਨਿ ਤਬਿ ਜੋਵਾ ॥੩੩॥ ਨਹਿੰ

[1](ਚੰਦੂ) ਬੋਲਿਆ ਸ਼ਾਹ ਨਾਲ। [2]ਸਾਲ ਦਾ ਪਹਿਲਾ ਦਿਨ ਜੋ 'ਫਰਵਰਦੀਨ' ਮਹੀਨੇ ਦਾ ਪਹਿਲਾ ਦਿਨ ਹੁੰਦਾ ਹੈ, ਇਹ ੨੨ ਮਾਰਚ ਨੂੰ ਹੋਯਾ ਕਰਦਾ ਹੈ। ਆਮ ਮੁਰਾਦ ਖੁਸ਼ੀ ਮਨਾਉਣ ਦੀ ਥਾ ਹੁੰਦੀ ਹੈ। [3]ਪਤੀ ਨੂੰ। [4]ਮਰੇਗਾ ਓਥੇ ਹੀ, ਮੇਰਾ ਵੈਰੀ ਛੈ ਹੋਯਾ। [5]ਦਰੂਦ ਪੜ੍ਹਾਕੇ। [6]ਦੂਰ ਕੀਤਾ। [7]ਸ਼ੇਰ ਦਾ ਰੂਪ। [8]ਸ਼ੀਸ਼ ਮਹੱਲ ਸੋਨੇ ਦਾ।

ਕੋ ਦੇਖ ਸਕਨੋ ਜਾਬ ਗਏ। ਭੀਮ ਸ਼ੇਰ ਕੇ ਤਨ ਧਰਿ ਲਏ। ਦੀਰਘ ਦਾਂਤ ਬਿਸਦ[1] ਦਰਸੰਤੇ। ਲਾਂਗੁਲ[2] ਸਟਾ[3] ਝਟਕ[4] ਪਟਕੰਤੇ ॥ ੩੪ ॥ ਭੀਖਨ ਨਖ ਅਰੁ ਆਂਖਨਿ ਲਾਲ। ਬਦਨ ਪਸਾਰਿ ਬਿਸਾਲ ਕਰਾਲ। ਆਧੀ ਰਾਤਿ ਸ਼ਾਹੁ ਢਿਗ ਗਏ।ਤਬਹਿ ਉਦਰ ਪਰ ਦੋ ਪਦ ਦਏ ॥ ੩੫ ॥ ਸ਼ਾਹੁ ਅਚਾਨਕ ਆਂਖ ਉਘਾਰੀ। ਦੇਖਿ ਕੇਹਰੀ ਦਾਰੁਨ ਭਾਰੀ। 'ਹਾਇ,ਹਾਇ' ਡਰ ਧਾਰਿ ਉਚਾਰਨੋ।–ਸਾਢਸਤੀ ਇਹ ਅਈ–ਬਿਚਾਰਨੋ ॥ ੩੬ ॥–ਇਸ ਡਰ ਤੇ ਮੁਝ ਰਾਖਨਿ ਹੇਤੁ।ਜਾਪ ਕਰਤਿ ਗੁਰੁ ਕ੍ਰਿਪਾ ਨਿਕੇਤ–।ਇਮ ਉਰ ਸਿਮਰਤਿ ਡਰਨੋ ਬਿਲੰਦ। ਉਚਰਿ ਨਾਮ ਸ਼੍ਰੀ 'ਹਰਿ ਗੋਵਿੰਦ ॥ ੩੭ ॥ ਬਨਹੁ ਸਹਾਇਕ ਅਬਿ ਤੁਮ ਆਇ।ਫ਼ੇਰਨਿ ਤੇ ਮੁਝ ਲੇਹੁ ਬਚਾਇ'। ਗੁਰੁ ਕੋ ਧਨਾਵਨਿ ਜਬਿ ਕਿਧ ਸ਼ਾਹੁਸ਼੍ਰੀ ਗੁਰੁ ਉਠੇ ਜਾਨ ਮਨ ਮਾਂਹੁ ॥ ੩੮ ॥ ਤਤਛਿਨ ਆਇ ਹਟਾਵਨਿ ਕੀਨੇ। ਦੋਨਹੁ ਦਿਸ਼ਿਨਿ ਦੂਰ ਕਰਿ ਦੀਨੇ। ਬਹੁਰ ਪਸਾਰ ਤੁੰਡ[5] ਕੋ ਆਏ।ਭੀਮ[6] ਅਕਾਰ ਕਰੇ ਦਰਸਾਏ ॥੩੯॥ ਗੁਰੁ ਸੋਂ ਡਰ ਧਰਿ ਕਹੈ'ਬਚਾਵਹੁ।ਇਨ ਕੋ ਦੂਰ ਹਟਾਵਹੁ'। ਤਬਿ ਗੁਰ ਧਰਿ ਕਰ ਦੁਹਿਨ[7] ਰੁਮਾਲੁ। ਦੁਹਿ ਸ਼ੇਰਨ ਦਿਯ ਬਦਨ ਬਿਸਾਲੁ ॥ ੪੦॥ ਕਰੇ ਹਟਾਵਨਿ ਦੂਰਿ ਸਿਧਾਰੈ। ਨਰ ਮੁਖ ਕਰ ਤਿਨ[8] ਬਾਕ ਉਚਾਰੇ। 'ਸ਼੍ਰੀ ਗੁਰੁ ਨੇ ਅਬਿ ਤੋਹਿ ਬਚਾਯਹੁ।ਸਮਝਹੁ ਮਹਿਮਾ ਨਹਿੰ ਬਿਸਰਾਯਹੁ'॥੪੧॥ ਭਏ ਲੋਪ ਗੁਰੁ ਕੇਹਰਿ ਦੋਊ[9]।ਸੁਪਤਨੋ ਸ਼ਾਹੁ ਨ,ਡਰਿ ਧਰਿ ਸੋਊ। ਜਾਗਿ ਜਾਮਨੀ ਜਾਮ ਗੁਜ਼ਾਰੀ। ਭਈ ਪ੍ਰਭਾਤ ਸਿਮਰਿ ਗਤਿ ਸਾਰੀ ॥੪੨॥ ਬੋਲੇ ਨਿਕਟ ਨਜੂਮੀ ਸਯਾਨੇ। ਆਇ ਸਲਾਮਨਿ ਕਰਿ ਨਿਜਕਾਨੇ[10]। ਤਿਨ ਸੋਂ ਨਿਸ ਕੀ ਸਕਲ ਸੁਨਾਈ। 'ਭਯੋ ਤ੍ਰਾਸ ਬਡ ਨੀਂਦ ਨ ਆਈ ॥੪੩॥ ਜੁਗ ਕੇਹਰਿ ਜੁਗ ਦਿਸ਼ਿ ਚਲਿ ਆਏ। ਪਾਇਨ ਸੋਂ ਮਮ ਉਦਰ ਦਬਾਏ। ਕਹੀ ਨਜੂਮੀ ਕੀ ਸਚੁ ਜਾਨੀ।–ਸਾਢਸਤੀ ਤਨ ਧਰਿ ਨਿਜਕਾਨੀ[11] ॥੪੪॥ ਜਿਸ ਹਿਤ ਸਤਿਗੁਰੁ ਰਾਖੇ ਰਾਖੇ[12]–। ਇਮ ਬਿਚਾਰ ਤਿਨ ਨਾਮ ਸੁ ਭਾਖੇ।ਲਿਖੇ ਨਾਮ ਤਤਛਿਨ ਚਲਿ ਆਏ। ਜੁਗ ਸ਼ੇਰਨਿ ਤੇ ਲੀਨਿ ਬਚਾਏ' ॥ ੪੫ ॥ ਸੁਨੀ ਬਾਤ ਬੋਲੇ ਤਬਿ ਸਯਾਨੇ। 'ਜੀਵ ਅਵਸਥਾ ਤੀਨਹੁ ਜਾਨੇ। ਗਾਢੀ ਨੀਂਦ ਬਿਖੈ ਜਬਿ ਸੋਵੈਹਿੰਦੈ ਮਨ ਆਦਿਕ ਲੈ ਹੋਵੈਂ ॥੪੬॥ ਬਸਹਿ ਰਿਦੇ ਮਹਿੰ ਲੈ ਬੁਧਿ ਸੰਗ। ਕਛੁ ਸੁਧਿ ਰਹੈ ਨ ਆਦਿਕ ਅੰਗ। ਤਹਿੰ ਤੇ ਜਬਿ

[1]ਉੱਜਲ। [2]ਪੂਛ। [3]ਗਰਦਨ ਦੇ ਵਾਲ। [4]ਝਟਕਾਕੇ। [5]ਮੁੱਖ। [6]ਭਿਆਨਕ। [7]ਦੋਹਾਂ ਹੱਥਾਂ ਵਿਚ। [8]ਮੂੰਹਾਂ ਨੇ। [9]ਗੁਰੂ ਜੀ ਤੇ ਦੋਵੇਂ ਸ਼ੇਰ। [10]ਨੇੜੇ ਆਏ, ਨਜ਼ਦੀਕ ਆਏ। [11]ਨਜ਼ਦੀਕ ਆਈ। [12]ਰਖਵਾਲੇ ਰੱਖੇ।

ਉਥਾਨ ਕੋ ਪਾਵੈ।ਸੁਪਨ ਅਵਸਥਾ ਗਰ ਮਹਿੰ ਆਵੈ॥੪੭॥ਸੂਖਮ ਤੇ ਅਤਿ ਸੂਖਮ ਨਾਰੀ[1]। ਤਿਸ ਮਹਿੰ ਰਚਹਿ ਸ੍ਰਿਸ਼ਟਿ ਇਹ ਸਾਰੀ। ਗਿਰ[2] ਸਾਗਰ ਜੁਤ ਅਵਨਿ[3] ਬਨਾਵੈ।ਚੰਦ੍ਰ ਸੂਰ ਰਚਿ ਗਗਨ ਚਢਾਵੈ॥੪੮॥ ਤਹਾਂ ਤ੍ਰਾਸ ਕੈ ਆਨੰਦ[4] ਹੋਇ। ਦੁਖ ਸੁਖ ਸ਼ੱਤ੍ਰੂ ਮਿੱਤ੍ਰ ਸਭਿ ਜੋਇ[5]। ਜਾਗ੍ਰਤਿ ਬਹੁਰ ਅਵਸਥਾ ਪਾਵੈ।ਸੁਪਨ ਸ੍ਰਿਸ਼ਟਿ ਸਗੋਰੀ ਬਿਨਸਾਵੈ॥੪੯॥ ਦਾਹਨ ਲੋਚਨ ਆਤਮ ਰਹੈ।ਬਾਮ ਬਿਖੈ[6]ਬੁਧਿ ਬਾਸੋਲਹੈ।ਤੀਨਅਵਸਥਾਤੀਨੋ ਥਾਨ।ਤਥਿ ਤੁਮਕੋ ਭਾ ਸੁਪਨ ਮਹਾਂਨ॥੫੦॥ਰਚਿਕੋਹਰਿ ਆਪੈਲੈਤ੍ਰਾਸਾ।ਸਭਿ ਜਾਗ੍ਰਤਿ ਮਹਿੰ ਭਯੋ ਬਿਨਾਸਾ। ਨਹਿੰ ਮਨ ਮਹਿੰ ਸ਼ੰਕਾ ਕੁਛ ਕਰੀਅਹਿ। ਛਰੁ ਦਿਨ ਮਹਿੰ ਸੁਨਿ ਨਿਸ ਮਹਿੰ ਧਰੀਅਹਿ[7] ॥੫੧॥ ਸੁਨਤਿ ਸ਼ਾਹੁ ਕਹਿ 'ਮੈਂ ਜਬਿ ਜਾਗਾ। ਪਿਖੇ ਪ੍ਰਤੱਖ ਖਰੇ ਮਮ ਆਗਾ। ਸਨਮੁਖ ਆਵਤਿ ਬਦਨ ਪਸਾਰੇ। ਗੁਰੁ ਨਿਜ ਕਰ ਤੇ ਦੂਰ ਬਿਦਾਰੇ॥੫੨॥ ਦੇਖਤਿ ਮੋਰੇ ਹੁਇਗੋ ਲੋਪ। ਗੁਰੁ ਬਰਜੇ ਨਤੁ ਆਵਤਿ ਕੋਪ[8]। ਕਹੈਂ ਨਜੂਮੀ 'ਅਪਰ ਜਿ ਸਜਾਨੇ। ਇਹ ਤੋ ਕੁਛ ਸ਼ਰਾਰ[9] ਸਮ ਜਾਨੇ ॥੫੩॥ ਆਜ ਸੁਪਤਿ ਕੀਜਹਿ ਤਕਰਾਈ। ਲੋਹ ਕਨਾਤ ਲਗਹਿ ਚਹੁੰਘਾਈ॥ਅਹੈ ਜ਼ੰਜੀਰ ਦਾਰ[10] ਤਨਵਾਵੋ। ਬ੍ਰਿੰਦ ਪਾਹਰੂ ਦ੍ਵਾਰ ਜਗਾਵੋ ॥੫੪॥ ਬਿੱਦ੍ਯਾ ਭੂਤਨਿ ਧਰੈਂ ਜੁ ਮਹਾਂ। ਤਿਨ ਤੇ ਕਾਰ[11] ਕਢਾਵਹੁ ਤਹਾਂ। ਸ਼੍ਰੀਗੁਰ ਹਰਿ ਗੋਵਿੰਦ ਤਹਿੰ ਰਾਖੋ। ਨਹੀਂ ਦੁਰਗ ਤੇ ਨਿਕਸਨਿ ਭਾਖੋ ॥੫੫॥ ਹੁਇ ਇਕੰਤ ਨਿਤ ਸਿਮਰਤਿ ਮੌਲਾ। ਜਿਸ ਤੇ ਸਾਢ ਸਤੀ ਬਲ ਹੌਲਾ।ਬਚੇ ਬਿਘਨ ਤੇ ਮਿਟੀ ਬਲਾਇ।ਮੈਂ ਕਿਤਾਬ ਪਿਖਿ ਜਤਨ ਬਤਾਇ ॥੫੬॥ ਸੋਈ ਸਾਚ ਭਈ ਲਿਹੁ ਜਾਨਿ। ਇਸ ਉਪਾਇ ਬਿਨ ਹੋਤਿ ਨ ਹਾਨ'।ਸਮੈਂ ਕਚਹਿਰੀ ਚੰਦੂ ਆਯੋ।ਸੁਨਿ ਬ੍ਰਿਤੰਤ ਕੌਅਧਿਕ ਦ੍ਰਿੜ੍ਹਾਯੋ॥੫੭॥ਗਨ ਉਮਰਾਵਨਿ ਭਾਖਨੋ ਤੈਸੋ।ਮਾਨੀ ਜਹਾਂਗੀਰ ਤਥਿ ਵੈਸੋ। ਕਪਟ ਸਭਿਨਿ ਕੋ ਲਖਨੋ ਨ ਗਯੋ। ਸੁਨਤਿ ਵਜ਼ੀਰਖਾਨ ਦੁਖ ਭਯੋ॥੫੮॥ –ਕਜਾ ਮੂਰਖ ਬਿਪਰੀਤਿ ਸਿਖਾਵੈਂ –। ਰਿਦੈ ਬਿਸੂਰਤਿ ਬਸ ਨ ਬਸਾਵੈ। ਹਜ਼ਰਤ ਕੋ ਰੁਖ ਲਖਿ ਕਰਿ ਤੈਸੇ। ਧਰੀ ਮੌਨ ਮਤਿ ਕਹੀ ਨ ਕੈਸੇ॥੫੯॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸ਼ਾਹੁ ਕੋ ਛਰਾਬਨ' ਪ੍ਰਸੰਗ ਬਰਨਨੰ ਨਾਮ ਏਕ ਸਸ਼ਟੀ ਅੰਸੂ ॥ ੬੧ ॥

[1]ਨਾੜੀ। [2]ਪਹਾੜ। [3]ਪ੍ਰਿਥਵੀ। [4]ਡਰ ਯਾ ਖ਼ੁਸ਼ੀ। [5]ਦੇਖਦਾ ਹੈ। [6]ਭਾਵ ਖੱਬੇ ਨੇਤ੍ਰ ਵਿਚ। [7]ਦਿਨੇ ਭੀ ਦੀਆਂ (ਗੱਲਾਂ) ਸੁਣਕੇ ਰਾਤ (ਸੁਪਨੇ ਵਿਖੇ) ਭਰੀਦਾ ਹੈ। [8]ਆਂਵਦੇ ਸਨ ਕ੍ਰੋਧ ਕਰਕੇ। [9]ਭੂਤ ਖੇਡ, ਜਾਦੂਗਰੀ, [ਫਾ:, ਸ਼ਰਾਰਹ, ਚੰਗਿਆੜਾ। ਭੂਤਾਂ ਦੀ ਅੱਗ ਨੂੰ 'ਸ਼ਰਾਰਹ' ਕਹਿਣ ਤੋਂ ਭੂਤ ਵਿਦ੍ਯਾ ਭਾਵ ਹੋ ਗਿਆ]। [10]ਭਾਵ ਜੰਜੀਰ ਵਾਲੇ (ਕਨਾਤ)। [11]ਲਕੀਰ।

੬੨. [ਭਾਈ ਜੇਠੇ ਨੂੰ ਅਜਰ ਜਰਨ ਦਾ ਉਪਦੇਸ਼]।

ਦੋਹਰਾ ॥ ਦਿਨ ਬੀਤਨੋ ਸੰਧਯਾ ਭਈ ਸ਼ਾਹੁ ਕਰੀ ਜਿਸ ਭਾਇ। ਤਕਰਾਈ ਸਭਿ ਬਿਧਿ ਕਰੀ ਲੋਹ ਕਨਾਤ ਲਗਾਇ ॥੧॥ਚੌਪਈ। ਜਾਰ ਲੋਹ ਕੋ[1]ਊਪਰ ਤਨਨੋ। ਚਹੁੰ ਦਿਸ਼ਿ ਮਹਿੰ ਜਨੁ ਪਿੰਜਰ ਬਨਨੋ। ਬ੍ਰਿੰਦ ਪਾਹਰੂ ਦ੍ਵਾਰ ਸੁਚੇਤ। ਖਰੇ ਕਰੇ ਜਾਗਨਿ ਕੇ ਹੇਤੁ ॥੨॥ ਸਭਿ ਬਿਧਿ ਸੋਂ ਕਰਿਕੈ ਤਕਰਾਈ। ਸੁਪ-ਤਨੋ ਸ਼ਾਹੁ ਨੀਂਦ ਤਬਿ ਪਾਈ।ਅਰਧਿ ਰਾਤਿ ਲੌ ਸੋਵਤਿ ਰਹਨੋ।ਬਹੁਰ ਤ੍ਰਾਸ ਤੈਸੇ ਤਬਿ ਲਹਨੋ ॥੩॥ ਦੋਨਹੁ ਦਿਸ਼ਿ ਤੇ ਦਾਰੁਨ ਸ਼ੇਰ। ਦੀਰਘ ਦਾਂਤ ਸੁ ਆਵਤਿ ਹੇਰਿ।ਬੋਲਨੋ ਡਰਤਿ ਹਾਥ ਕੋ ਬੰਦਿ[2]ਰਾਖੋ ਮੁਹਿ ਸ਼੍ਰੀਹਰਿਗੋਵਿੰਦ॥ ੪॥ ਇਕ ਤੁਮ ਹੋ ਨਿਤ ਮਮ ਰਖਵਾਰੇ। ਬਨਹੁ ਸਹਾਇਕ, ਦਾਸ ਤੁਮਾਰੇ[3]। ਬਿਨੈ ਸੁਨੀ ਪ੍ਰਭੁ ਦੌਰਤਿ ਆਏ। ਕਰ[2]ਰੁਮਾਲ ਧਰਿ ਦੁਹਨਿ ਹਟਾਏ॥੫॥ ਜਨੋਂ ਜਨੋਂ ਮੁਖ ਪਸਾਰ ਕਰਿ ਆਵੈਂ। ਤਨੋਂ ਤਨੋਂ ਸਤਿਗੁਰੁ ਦੂਰ ਹਟਾਵੈਂ। ਚਤੁਰ ਘਟੀ ਲਗਿ ਕੇਹਰਿ ਰਹੇ। ਨਰ ਮੁਖ ਕਰਿ ਐਸੇ ਬਚ ਕਹੈ[3] ॥੬॥ 'ਜੋ ਸਤਿਗੁਰ ਦੇ ਹਾਥ ਬਚਾਵੈਂ। ਤਿਨ ਕੀ ਮਹਿਮਾ ਕਨੋਂ ਬਿਸਰਾਵੈਂ। ਨਿਸ ਮਹਿੰ ਤ੍ਰਾਸਤਿ ਨਿਕਟਿ ਬੁਲਾਵਤਿ। ਦਿਨ ਮਹਿੰ ਦੂਰ ਰਾਖਬੇ ਭਾਵਤਿ ॥੭॥ ਖਾਇ ਜਾਤਿ ਹਮ ਤਨਾਗਤਿ ਨਾਂਹੀ।ਸ਼੍ਰੀ ਗੁਰ ਜੇ ਅਬਿ ਆਇ ਨ ਪਾਂਹੀ। ਸਮਝਹੁ ਭਲੇ ਆਜ ਤੁਮ ਛੋਰਾ'। ਇਮ ਕਹਿ ਲੋਪ ਭਏ ਤਿਸ ਠੌਰ॥੮॥ ਬਹੁਰ ਨ ਨੀਂਦ ਸ਼ਾਹੁ ਕੋ ਆਈ।—ਕਨਾ ਅਚਰਜ ਕੁਛ ਲਖਨੋ ਨ ਜਾਈ। ਗੁਰੁ ਕੀ ਮਹਿਮਾ ਭਾਖਤਿ ਸ਼ੇਰ। ਨਰ ਮੁਖ ਕਰਿ ਛਪ ਜਾਵਤਿ ਫੇਰਿ॥੯॥ ਕਨੋਂ ਕੇਹਰਿ ਬਨਿ ਕੇ ਇਹ ਆਵੈਂ। ਕਿਸ ਕਾਰਨ ਤੇ ਤ੍ਰਾਸ ਉਪਾਵੈਂ—। ਚਿਤਵਤਿ ਚਿਤ ਪ੍ਰਭਾਤ ਹੁਇ ਆਈ। ਸ਼ਾਹੁ ਚਿੰਤ ਬਸਿ ਉਠਿ ਸਹਿ-ਸਾਈ[4] ॥੧੦॥ ਚੰਦੂ ਸਹਤ ਨਜੂਮੀ ਸਯਾਨੇ। ਅਰੁ ਜੋਤਿਕ ਉਮਰਾਵ ਮਹਾਨੇ। ਪਠਿ ਕਰਿ ਨਰ ਸੋ ਸਰਬ ਹਕਾਰੇ। ਝੁਕਿ ਝੁਕਿ ਆਇ ਸਲਾਮ ਉਚਾਰੈਂ ॥ ੧੧ ॥ ਕਹਨੋ 'ਭਲੀ ਕੀਨਸਿ ਤਕਰਾਈ। ਗੁਰੁ ਰਾਖਨੋ ਨਤੁ ਲੀਨਸਿ ਖਾਈ। ਲੋਹ ਪਿੰਜਰੇ ਸਮ ਕਰਵਾਯੋ।ਦ੍ਵਾਰ ਪਾਹਰੂ ਕੋ ਸਮੁਦਾਯੋ॥ ੧੨॥ ਰੁਕੇ ਨ ਕਨੋਂ ਹੂੰ ਤੈਸੇ ਆਇ। ਮੁਖ ਪਸਾਰ ਚਾਹਤਿ ਲੈ ਖਾਇ। ਗੁਰੁ ਸਿਮਰਨੋ ਤਿਨ ਆਨਿ ਬਚਾਯੋ। ਬਲਿ ਕਰਿ ਝਾਹੁਨਿ ਦੁਹਨਿ ਹਟਾਯੋ ॥ ੧੩ ॥ ਕਨਾ ਸ਼ਰਾਰ ਤੇ ਅਜੁਰਜ ਹੋਵਤਿ ? । ਮਹਾਂ ਤ੍ਰਾਸ ਕੋ ਨਿਸ ਮਹਿੰ ਜੋਵਤਿ ! ਕਨੋਂ ਨ ਬਿਚਾਰਹੁ ਕਰਹੁ ਮਿਟਾਵਨਿ। ਨਾਂਹਿ ਤ ਧਰਹਿੰ[5] ਮੋਹਿ

[1]ਜਾਲ ਲੋਹੇ ਦਾ। [2]ਹਥ (ਵਿਚ)। [3]ਭਾਵ ਸ਼ੇਰਾਂ ਨੇ। [4]ਉਠਿਆ ਛੇਤੀ ਹੀ। [5]ਫੜਕੇ।

ਤਨ ਖਾਵਨਿ[1] ॥ ੧੪॥ ਸੁਨਤਿ ਨਜੂਮੀ ਸਮਾਨੇ ਬ੍ਰਿੰਦ। ਕਹਨੋ [2]ਭਈ ਕੋ ਮਰਜ਼ ਬਿਲੰਦ[3]। ਦਾਨਸ਼ਵੰਦ ਤਬੀਬ ਹਕਾਰਹੁ। ਪੁਰਿ ਸਗਰੇ ਨਰ ਊਚ ਉਚਾਰਹੁ ॥ ੧੫ ॥ ਸੁਨਹਿਂ ਆਪ ਕੋ ਨਾਮ ਜਿ ਸਮਾਨੇ। ਆਵਹਿਂ ਸਭਿ ਬਿੱਦ੍ਯਾ ਜੋ ਜਾਨੇਂ। ਪ੍ਰਥਮ ਅਹੈਂ ਚਾਕਰ ਅਸ ਜੋਤਿਕ। ਕਰਹੁ ਦਿਖਾਵਨਿ ਆਵਹਿਂ ਤੇਤਿਕ[4]॥੧੬॥ਸੁਨਤਿ ਸ਼ਾਹੁ ਨੇ ਆਛੀ ਮਾਨੇ। ਪਠਿ ਪਠਿ ਨਰ ਤਬੀਬ ਗਨ ਆਨੇ। ਸਭਿ ਕੋ ਕਰ ਨਾਰੀ[5] ਦਿਖਰਾਵੈ। ਬਿਤਹਿ ਜਾਮਨੀ ਤਥਾ ਬਤਾਵੈ ॥੧੭॥ਸੁਨਿ ਤਬੀਬ ਕੁਛ ਰੋਗ ਨ ਦੇਖੈਂ। ਜ਼ੇਰਨਿ ਤੇ ਬਿਸਮਾਇਂ ਵਿਸ਼ੇਖੈਂ। ਨਹੀਂ ਅਕਲ ਮਹਿਂ ਕੁਛ ਬਨਿ ਆਵੈ।ਤਊ ਸ਼ਾਹੁ ਕੋ ਕਹਿ ਪਰਚਾਵੈਂ ॥ ੧੮ ॥ ਤਬਿ ਤਬੀਬ ਬਨਿ ਜੇਠਾ ਗਯੋ। ਬਹੁ ਮੋਲੇ ਪਟ ਤਨ ਪਰ ਲਯੋ। ਗਨ ਉਮਰਾਵ ਖਰੇ ਕਰ ਜੋਰੇ। ਗਨ ਸਮਾਨੇ ਬੈਠੇ ਇਕ ਓਰੇ॥ ੧੯ ॥ ਕਿਨਹੂੰ ਕੀਨਿ ਨ ਖ਼ਾਤਰ ਜਮਾ[6]। ਸ਼ਾਹੁ ਰਿਦੈ ਭ੍ਰਮੁ ਸੰਸੈ ਜਮਾ[7]। ਦੇਖਿ ਭਲੋ ਨਰ ਸਭਿ ਸਨਮਾਨਾ। ਜੇਠਾ ਗਯੋ ਨਿਕਟਿ ਤਿਸ ਥਾਨਾ ॥ ੨੦॥ ਸ਼ਾਹੁ ਬਾਂਹੁ ਆਗੇ ਕਰਿ ਦੀਨਿ। ਨਿਸ ਪ੍ਰਸੰਗ ਕਹਿ,ਲੇ ਜਿਮ ਚੀਨ[8]। ਕਹਨਿ ਲਗਨੋ [9]ਮੈਂ ਪਿਖੋਂ ਨ ਨਾਰੀ। ਨਹਿਂ ਪ੍ਰਸੰਗ ਕੁਛ ਕਰਹੁ ਉਚਾਰੀ ॥੨੧॥ ਕਮਾ ਤਬੀਬ ਜੋ ਨਾਰੀ ਦੇਖੇ। ਸੂਰਤ ਦੇਖਿ ਨ ਰੋਗ ਪਰੇਖੈ[10]। ਮਮ ਉਸਤਾਦ ਅਹੈ ਨਹਿਂ ਕਾਚੋ।ਗੁਨ ਪੂਰਨ[11] ਬਚ ਸਾਚ ਉਬਾਚੋ॥੨੨॥ ਜਾਨਿ ਲੀਨਿ ਮੈਂ ਰੋਗ ਤੁਮਾਰੋ।ਸੁਨਹੁ ਇਕੰਤ ਹੋਇ ਨਿਰਧਾਰੋ। ਨਹਿਂ ਗਨ ਮਹਿਂ ਮੈਂ ਕਹੌਂ ਬ੍ਰਿਤਾਂਤ। ਨਿਫਲਹਿ ਮੰਤ੍ਰ ਜਿ ਹੁਇ ਬੱਖਯਾਤ[12] ॥ ੨੩ ॥ ਜਹਾਂਗੀਰ ਸੁਨ ਭਯੋ ਇਕਾਂਕੀ।ਜੇਠਾ ਗਯੋ ਨਿਕਟ ਤਬਿ ਤਾਂਕੀ। ਬੈਠਿ ਕਹਨੋ [13]ਤੁਝ ਸਪਥ ਖੁਦਾਇ। ਕਹੌਂ ਜਿ ਸਾਚੀ ਦੇਹੁ ਬਤਾਇ[14] ॥ ੨੪ ॥ ਤੋ ਕਹੁ ਰੋਗ ਨ ਉਪਜਨੋ ਕੋਈ।ਨਿਸ ਮਹਿਂ ਭ੍ਰਾਸ ਕਿਸੁ ਤੇ ਹੋਈ।ਹੋਲ ਰਹਨੋ ਦਿਲ ਟਿਕਹਿ ਨ ਕੈਸੋ।ਦੀਪ ਸਿਖਾ ਬਹਿ ਬਾਯੁ ਜੈਸੇ[15]॥੨੫॥ਮਾਨਿ ਸ਼ਾਹੁ ਕਹਿ [16]ਸਾਚੁ ਸੁਨਾਈ। ਮਮ ਪੀਰਾ ਤੋਂ ਨਿਸ਼ਚੈ ਪਾਈ[17]। [18]ਸੁਨਿ ਹਜ਼ਰਤਿ

[1]ਕੋਈ ਵਡੀ ਬਿਮਾਰੀ ਹੋ ਗਈ ਹੈ। [2]ਉਤਨੇ (ਤਬੀਬ)। [3]ਹੱਥ ਦੀ ਨਬਜ਼। [4]ਤਸੱਲੀ ਨਾ ਕੀਤੀ (ਜਹਾਂਗੀਰ ਦੀ)। [5]ਬਹੁਤ। [6]ਰਾਤ ਦਾ ਪ੍ਰਸੰਗ ਵੀ (ਜਹਾਂਗੀਰ)ਕਹਿਣ ਲਗਾ ਤਾਂਕਿ ਉਹ(ਮਰਜ਼) ਜਾਣ ਲਵੇ। [7]ਰੋਗ ਪਰਖ ਨਾ ਲਵੇ। [8](ਮੇਰਾ ਉਸਤਾਦ) ਗੁਣਾਂ ਨਾਲ ਪੂਰਨ ਹੈ। [9](ਲੋਕਾਂ ਦੀ) ਭੀੜ ਵਿਚ ਬ੍ਰਿਤਾਂਤ ਮੈਂ ਨਹੀਂ ਕਹਿੰਦਾ, ਕਿਉਂਕਿ ਮੰਤ੍ਰ ਪ੍ਰਗਟ ਹੋ ਜਾਏ ਤਾਂ ਨਿਹਫਲ ਹੋ ਜਾਂਦਾ ਹੈ। [10]ਜੇ (ਮੈਂ) ਸਚੀ ਗਲ ਆਖਾਂ ਤਾਂ ਭ੍ਰਮਾਂ ਦੱਸ ਦੇਣਾ ਕਿ ਠੀਕ ਹੈ। [11]ਦੀਵੇ ਦੀ ਲਾਟ ਜਿਵੇਂ ਹਵਾ ਚਲਿਆਂ। [12]ਤੈਂ ਪੀੜਾ ਠੀਕ ਮਲੂਮ ਕੀਤੀ ਹੈ। [13]ਜੇਠੇ ਨੇ ਕਿਹਾ।

ਆਵਤਿ ਜੁਗ ਸ਼ੇਰ। ਦੁਹਦਿਸ਼ ਤੈ ਕਰਿ ਕੋਪ ਘਨੇਰ॥੨੬॥ਗੁਰੂ ਹਾਥ ਦੇ ਤੋਹਿ ਬਚਾਵੈਂ। ਨਾਂਹਿ ਤ ਦੋਨਹੁੰ ਤੁਮ ਕਹੁ ਖਾਵੈਂ। ਹਟਤਿ[1] ਕਹੈਂ–ਗੁਰੁ ਮਹਿਮਾ ਜਾਨਿ।ਨਹੀਂ ਬਿਸਾਰਨਿ ਉਰ ਤੇ ਠਾਨਿ–॥੨੭॥ਭਰ ਹਰਿਬੋ ਹਿਤ ਜਤਨ ਬਤਾਵੈਂ। ਸੋ ਕਰੋਂ ਕਰਿ ਤੁਮ ਰਿਦੇ ਨ ਲਜਾਵੈਂ। ਜੇ ਨਹਿੰ ਸਮਝਨੋ ਮੈਂ ਸਮਝਾਊਂ।ਰੋਗ ਤ੍ਰਾਸ ਸਭਿ ਦੂਰ ਮਿਟਾਊਂ"॥੨੮॥ ਇਮ ਜੇਠੇ ਜਬਿ ਪਤੇ ਲਗਾਏ।ਹਜ਼ਰਤ ਕਹਨੋ 'ਠੀਕ ਤੈਂ ਗਾਏ। ਅਬਿ ਜਿਮ ਹਟਹਿੰ, ਬਤਾਵਨਿ ਕੀਜੈ। ਤੁਵ ਪੂਰਨ ਉਸਤਾਦ ਲਖੀਜੈ ॥ ੨੯ ॥ ਕਿਮ ਕੋਹਰਿ ਕਹਿ ਬੂਝ ਬੁਝਾਵੈਂ"।ਦਿਹੁ ਸਮੁਝਾਇ ਨ ਮਮ ਮਨ ਆਵੈ'। ਅਪਨੇ ਮਹਿੰ ਸ਼ਰਧਾ ਦਿਢ ਜਾਨੀ।ਤਬਿ ਜੇਠੇ ਮੁਖ ਗਿਰਾ ਬਖਾਨੀ ॥੩੦॥ 'ਗੁਰੁ ਪਠਿ ਦੂਰਗ ਨ ਕੀਨਿ ਸੰਭਾਲੀ। ਅਵਧਿ ਬਦੀ ਤਬਿ ਸਭਿ ਦਿਨ ਚਾਲੀ[2]। ਸੋ ਬਿਤੀਤ ਊਪਰ ਦਿਨ ਗਏ।ਨਿਕਟ ਗੁਰੂ ਨ ਬੁਲਾਵਤਿ ਭਏ॥੩੧॥ ਗੁਰੁ ਸੰਗ ਝੂਠ ਬੋਲਿਬੋ ਠਾਨਾ। ਤਿਹ ਫਲ ਹੋਯਹੁ ਤ੍ਰਾਸ ਮਹਾਨਾ। ਜੋਕਰਿ ਆਜ ਨ ਮਨੁਜ ਪਠਾਵੈਂ। ਟਰਹਿੰ ਨ ਕੋਹਰਿ ਆਵਤਿ ਧਾਵੈਂ॥੩੨॥ ਸਮਾਂ ਬਿਤੇ ਕੁਛ ਹੈ ਨ ਉਪਾਈ। ਗੁਰੁ ਦਿਸ਼ਿ ਨਮੋ ਕਰਹੁ ਸਿਰ ਨਜਾਈ। ਕਰ ਜੋਰਹੁ ਅਰੁ ਬਾਕ ਉਚਾਰਹੁ। –ਖਿਮਹੁ ਪ੍ਰਭੂ ਨਿਜ ਬਿਰਦ ਸੰਭਾਰਹੁ ॥੩੩॥ ਪਠੋਂ ਮਨੁਜ ਅਬਿ ਨਿਕਟ ਹਕਾਰੋਂ। ਦਰਸ਼ਨ ਕਰੋਂ ਸੀਸ ਪਗ ਧਾਰੋਂ–। ਉਠਿ ਕਰਿ ਅਬਹਿ ਨ ਬੂਝਹੁ ਕੋਈ[3]। ਕਰਹੁ ਅਰਜ਼, ਕਬਿ ਤ੍ਰਾਸ ਨ ਹੋਈ' ॥੩੪॥ ਸੁਨਿ ਹਜ਼ਰਤ ਉਰ ਲਾਗੀ ਆਛੇ। ਸਾਚਿ ਜਾਨਿ ਗੁਰੁ ਮਿਲਨੋ ਬਾਂਛੇ। ਬੰਦਨ ਜੇਠੇ ਕੀ ਦਿਸ਼ਿ ਕੀਨਿ। 'ਦੇਹੁ ਦਰਬ ਬਹੁ' ਆਇਸੁ ਦੀਨਿ ॥੩੫॥ ਕਹਿ ਜੇਠਾ 'ਮੈਂ ਲੋਭਿ ਨ ਧਨ ਕੋ। ਜਬਿ ਲਗਿ ਹੋਤਿ ਅਨੰਦ ਨ ਮਨ ਕੋ। ਪੁਨ ਹਮ ਆਵੈਂ ਗੁਰੁ ਜਬਿ ਦੇਖੈਂ।ਸੁਖ ਕੋ ਪਾਵਤਿ,ਹਮਹੁੰ ਪਰੇਖੈਂ[4]"॥੩੬॥ ਇਮ ਕਹਿ ਨਿਕ-ਸਨੋ ਵਹਿਰ ਪਧਾਰਾ।ਬੈਠਿ ਸ਼ਾਹੁ ਉਮਰਾਵ ਹਕਾਰਾ। ਕਹਨੋ 'ਜਾਹੁ ਅਬਿ ਹੈ ਕਰਿ ਤਯਾਰ। ਸਤਿਗੁਰੁ ਕੋ ਢਿਗ ਬਿਲਮ ਬਿਸਾਰਿ ॥੩੭॥ ਮਮ ਦਿਸ਼ਿ ਤੇ ਲੈ ਗਮਹੁ ਉਪਾਇਨ। ਧਰਿ ਆਗੇ ਕਰਿ ਬੰਦਨ ਪਾਇਨ। ਬਿਨਤੀ ਬਹੁ ਬਖਾਨਿ ਸੰਗ ਆਨਹੁ।–ਦੇਹੁ ਦਰਸ ਨਿਜ ਕਰੁਨਾ ਠਾਨਹੁ–' ॥੩੮॥ ਇਮ ਕਹਿ ਤਿਸ ਕੋ ਤੁਰਤ ਪਠਾਯੋ। ਗੁਰੁ ਦਿਸ਼ਿ ਮੁਖ ਕਰਿ ਸੀਸ ਝੁਕਾਯੋ। 'ਬਖਸ਼ਹੁ ਕਰੀਅਵੱਗਨਾ ਮੋਰੀ।ਅਬਿ ਮੈਂ ਸਮਝਿ ਸ਼ਰਨਿ ਗੁਰ ਤੋਰੀ'॥੩੯॥

[1]ਮੁੜਦੇ ਹੋਏ। [2]ਸ਼ੁਝਾਰਤ ਸਮਝਾਂਵਦੇ ਹਨ। [3]ਤਦੋਂ ਚਾਲੀ ਦਿਨਾਂ ਦਾ ਸਮਾਂ ਹੀ ਬਿਦਿਆ (ਮੁਕੱਰਰ ਕੀਤਾ) ਸੀ। [4]ਕਿਸੇ ਨੂੰ ਨਾਂ ਪੁਛੋ। [5]ਸਾਡੇ ਦੇਖਦਿਆਂ।

ਪੁਨ ਮਨ ਮਹਿੰ ਇਮ ਸ਼ਾਹੁ ਬਿਚਾਰਾ।–ਰਹੌਂ ਜਾਮਨੀ ਬਿਖੈ ਸੁਖਾਰਾ। ਗੁਰੁ ਸੰਗ ਝੂਠ ਕਹਨਿ ਫਲ ਲਾਗਾ।ਆਗੈ ਕਰੌਂ ਅਧਿਕ ਅਨੁਰਾਗਾ ॥੪੦॥ ਜੌ ਕਰਿ ਆਜ ਸ਼ੈਰਿ ਦਰਸਾਵੌਂ।ਇਹ ਨਹਿੰ,ਅਪਰ ਜਤਨ ਕਰਿਵਾਵੌਂ–। ਜਬਿ ਜੇਠਾ ਸਤਿਗੁਰੁ ਢਿਗ ਗਯੋ। ਅੰਤਰਿਜਾਮੀ ਸਭਿ ਲਖਿ ਲਯੋ ॥੪੧॥ ਬ੍ਰਿਧ ਜੁਤਿ ਬੈਠੇ ਸੇਵਕ ਸਾਰੇ। ਸ਼੍ਰੀ ਹਰਿ ਗੋਵਿੰਦ ਬਾਕ ਉਚਾਰੇ। 'ਉਠਿ ਜੇਠਾ ਜਮਨਾ ਤਟ ਜਾਉ।ਗੰਗਾ ਸਾਗਰ[1] ਭਰਿ ਲੈ ਆਉ'॥੪੨॥ਉਠਿ ਕਰਿਸਿਖ ਤਤਛਿਨਿ ਭਰਿ ਲਯਾਯੋ। ਸਤਿਗੁਰੁ ਆਗੈ ਆਨਿ ਟਿਕਾਯੋ। ਬਹੁਰਿ ਕਰਜੋ ਸ਼੍ਰੀ ਮੁਖ ਫੁਰਮਾਵਨਿ।'ਲੈ ਅਬਿ ਜਾਹੁ ਕਰਹੁ ਤਹਿੰ ਪਾਵਨਿ'॥੪੩॥ ਸੁਨਿ ਜੇਠੇ ਜੁਤਿ ਅਚਰਜ ਧਾਰੇ। ਲੈ ਕਰਿ ਜਾਇ ਤਹਾਂ ਜਲ ਡਾਰੇ। ਆਇ ਖਰੋ ਕਰ ਜੋਰਿਅਗਾਰੀ।ਹਿਤ ਸਿੱਖਨਾ ਕੇ ਗੁਰੁਉਚਾਰੀ॥੪੪॥'ਜਬਿ ਗੰਗਾ ਸਾਗਰ ਭਰਿ ਆਨਾ।ਘਟਜੋ ਕਿ ਨਹਿੰ ਜਲ ਨਦੀ ਮਹਾਨਾ?।ਬਹੁਰ ਜਾਇ ਤਿਸ ਕੋ ਮਧ ਗੋਰਾ।ਬਢਜੋ ਕਿ ਨਹਿੰ ਕੈਸੇ ਭਬਿ ਹੋਰਾ?'॥੪੫॥ਸੁਨਿ ਜੇਠੇ ਕਰ ਜੋਰਤਿ ਕਹਜੋ। 'ਨਦੀ ਪ੍ਰਵਾਹ ਸਦਾ ਜਲ ਬਹਜੋ।ਇਕ ਘਟ ਭਰੇ ਕਹਾਂ ਘਟਿ ਜੈਹੈ।ਡਾਰੇ ਬੀਚ ਕਹਾਂ ਬਢਿ ਹ੍ਵੈ ਹੈ' ॥੪੬॥ ਸ਼੍ਰੀ ਅਰਜਨ ਨੰਦਨ ਭਬਿ ਕਹੈਂ।'ਅਪਨਿ ਬਿਖੈ ਜਾਨਹੁ ਬਿਧਿ ਇਹੈ।ਗੁਰ ਗ੍ਰਿਹ ਸ਼ਕਤਿ ਚਲਤਿ ਜਲ ਸਲਿਤਾ। ਸਦ ਪ੍ਰਵਾਹ ਪੂਰਨ ਹੀ ਫਲਤਾ ॥ ੪੭ ॥ ਘਟ ਸਮ ਸੇਵਾ ਕਰਿ ਤੈਂ ਪਾਈ। ਜਰੀ ਨ ਜਾਇ ਤਉ ਬਿਦਤਾਈ। ਜਹਿੰ ਤੋ ਲੀਨ ਤਹਾਂ ਕਮ ਨਾਂਹੀ ?। ਅਸ ਮਨ ਜਾਨਿ ਨਿਰਖਿ ਉਰ ਮਾਂਹੀ[2] ॥ ੪੮ ॥ ਕਿਸ ਕੋ ਕਹੋ ਸ਼ਾਹੁ ਕੇ ਪਾਸਿ। ਕਰਾਮਾਤਿ ਕੋ ਕੀਨਿ ਪ੍ਰਕਾਸ਼ ?। ਯਾਂਤੇ ਉਚਿਤ ਦੰਭ ਕੇ ਅਹੈਂ।ਗੁਰੁ ਆਗਮਾ ਤੇ ਬਾਹਰਿ ਚਹੈਂ[3]'॥੪੯॥ਤਬਿ ਜੇਠੇ ਕਰ ਜੋਰਿ ਬਖਾਨਾ। 'ਮੈਂ ਗੁਰੁ ਬਚਨ ਪ੍ਰੇਮ ਤੇ ਮਾਨਾ।ਸਿਖ ਸੰਗਤਿ ਰਾਵਰ ਕੀ ਜੇਤੀ। ਬ੍ਰਿੱਧ ਤੁਮ ਮਹਿੰ ਲਖਿ ਭੇਦ ਨ ਤੇਤੀ ॥ ੫੦ ॥ ਹੁਕਮ ਪਾਇ ਪੂਰਬ ਇਨ ਕੇਰਾ। ਅਰੁ ਸੰਗਤਿ ਮਹਿੰ ਸੰਕਟ ਹੋਰਾ। ਮਹਾਂ ਦੁਖੀ ਪਛੁਤਾਵਤਿ ਸਾਰੇ। ਰਹੈਂ ਅਲੰਬ ਜਿ ਦਰਸ ਤਿਹਾਰੇ ॥ ੫੧ ॥ ਪਰ ਉਪਕਾਰ ਹੇਤੁ ਮੈਂ ਕੀਨਿ। ਗੁਰੁ ਸਿਖ ਹੋਵੈਂ ਚਿੰਤ ਬਿਹੀਨ। ਅਪਨੇ ਹਿਤ ਮੈਂ ਨਹੀਂ ਦਿਖਾਈ। ਜਸੋਂ ਭਾਵਹਿ ਤਸੋਂ ਕਰਹੁ ਗੁਸਾਈਂ'॥੫੨॥ ਸੁਨਿ ਕਰਿ ਛਾਈ ਬ੍ਰਿੱਧ ਬਖਾਨਾ। 'ਹੁਕਮ ਮਾਤ ਗੰਗਾ ਕਹੁ ਮਾਨਾ।–ਕਰਹੁ ਜਤਨ–ਕਹਿ ਬਾਰੰਬਾਰੀ। ਭੇਜਜੋ ਮੋਹਿ ਬਿਲੰਬ ਬਿਸਾਰੀ ॥ ੫੩॥ ਬਡੇ ਗੁਰਨਿ ਕੇ

[1]ਪਾਲੀ ਦਾ ਇਕ ਪਾਤ੍ਰ। [2]ਘੜਾ। [3]ਰਿਦੇ ਵਿਚ ਦੇਖ। [4]ਬਾਹਰ ਹੋਇਆ ਚਾਹੁੰਦਾ ਹੈਂ।

ਸਿਮਰਤਿ ਚਰਿਤ। ਜਰੀ ਅਜਰ ਧਾਂਤੇ ਚਿਤ ਛਰਤਿ। ਇਤਨੇ ਕੋਸ ਪਠੇ ਮੈਂ ਆਯੋ। ਕਰਹਿ ਨ ਜਤਨ ਜਾਤਿ ਨਿਫਲਾਯੋ[1] ॥ ੫੪ ॥ ਸਿਖ ਸੰਗਤਿ ਗੁਰੁ ਜਨਨੀ ਕੇਰਾ। ਬਹੁਤਨਿ ਕੋ ਹਿਤ ਯਾ ਮਹਿੰ ਹੇਰਾ। ਤਉ ਮੈਂ ਕਹਨੋ ਉਪਾਵ ਕਰੀਜਹਿ।ਜਿਮ ਗੁਰ ਭਾਵੈ ਤਿਮ ਅਬਿ ਕੀਜਹਿ' ॥੫੫॥ ਸੁਨਿ ਬ੍ਰਿਧ ਤੇ ਨਿਜ ਮਾਤ ਸੰਦੇਸਾ। ਬੋਲਤਿ ਭਏ ਗੁਰੂ ਜਗਤੇਸ਼ਾ। 'ਜੇ ਬ੍ਰਿਧ ਆਦਿ ਮਾਤ ਸਭਿ ਕੇਰਾ। ਕੀਨਿ ਮਤੋ ਇਮ ਜਤਨ ਬਡੇਰਾ ॥੫੬॥ਤੌ ਹਮ ਕਹਾਂ ਸਕਹਿੰ ਕਹਿ ਬਾਨੀ। ਤਉ ਨ ਆਛੀ ਤੈਂ ਕ੍ਰਿਤ ਠਾਨੀ। ਅਜਰ ਜਰਨਿ ਕੀ ਬਡਿ ਬਡਿਆਈ। ਮਹਿਮਾ ਕਹੈਂ ਸੰਤ ਸਮੁਦਾਈ' ॥ ੫੭ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਜੰਟੇਂ' ਕੋ ਪ੍ਰਸੰਗ ਬਰਨਨੰ ਨਾਮ ਦੋਇ ਸਸਟੀ ਅੰਸੂ ॥ ੬੨ ॥

੬੩. [ਵਜ਼ੀਰ ਖਾਂ ਲੈਣ ਆਯਾ। ਰਾਜਿਆਂ ਨੂੰ ਧੀਰਜ]।

ਦੋਹਰਾ ॥ ਗੁਰ ਸੈਨਾਪਤਿ ਨਰ ਪਠਨੋ[2] ਆਯਹੁ ਸ਼੍ਰੀ ਗੁਰੁ ਪਾਸ। ਦਰਸ਼ਨ ਦੇਖਤਿ ਜੋਰਿ ਕਰਿ ਨਮੋ ਕਰੀ ਅਰਦਾਸ ॥੧॥ ਚੌਪਈ॥ 'ਹਯ ਗਨ ਰਾਵਰ ਕੋ ਪੁਰਿ ਮਾਂਹੀ[3]। ਘਾਸ ਅਲਪ ਕਰ ਆਵਤਿ ਨਾਂਹੀ। ਦਾਨੇ ਕੇ ਅਧਾਰ ਪਰ ਰਹੈਂ। ਹਰੇ ਤ੍ਰਿਣਨਿ ਕਹੁ ਕਿਮਹੁੰ ਨ ਲਹੈਂ ॥ ੨ ॥ ਦੇਤਿ ਦਰੋਗੋ ਮਲਿਨ ਸੁ ਥੋਰੇ[4]। ਦੁਰਬਲ ਹੋਤਿ ਆਪ ਕੇ ਘੋਰੇ'। ਸੁਨਿ ਕਰਿ ਸ਼੍ਰੀ ਹਰਿ ਗੋਵਿੰਦ ਚੰਦ। 'ਬ੍ਰਿਧ ਸਾਹਿਬ ਤੁਮ ਸੁਮਤਿ ਬਿਲੰਦ ॥ ੩ ॥ ਡੇਰਾ ਕਰਹੁ ਸੰਭਾਰਨਿ ਸਾਰੋ। ਜਬਿ ਲਗਿ ਮੈਲਿ ਨ ਬਨਹਿ ਹਮਾਰੋ। ਸਭਿ ਕੋ ਦੀਜਹਿ ਖਾਨਾ ਦਾਨਾ।ਲੈ ਕਰਿ ਖਰਚਹੁ ਦਰਬ ਮਹਾਨਾ ॥ ੪ ॥ ਸਕਲ ਤੁਰੰਗ ਚਮੂੰ ਲਿਹੁ ਸੰਗ। ਹਰੋ ਘਾਸ ਪਿਖਿ ਥਿਰੋ ਨਿਸੰਗ। ਬਾਂਗਰ ਕੀ ਦਿਸਿ ਤ੍ਰਿਣ ਬਹੁ ਜਹਾਂ। ਜਾਇ ਕਰਹੁ ਅਬਿ ਡੇਰਾ ਤਹਾਂ ॥੫॥ ਹਮ ਜਬਿ ਕਰੈਂ ਹਕਾਰਨਿ ਆਵਹੁ। ਤਾਵਤ ਤ੍ਰਿਣਨਿ ਤੁਰੰਗ[5] ਚਰਾਵਹੁ'। ਬ੍ਰਿਧ ਸਾਹਿਬ ਗੁਰੁ ਕੋ ਬਚ ਮਾਨੇ। ਭਯੋ ਤਯਾਰ ਅਭਿਬੰਦਨ ਠਾਨੇ ॥੬॥ ਚਲਿ ਕਰਿ ਆਨਿ ਪਹੁਚਨੋ ਡੇਰੇ। ਨਿਸ ਬਸਿ ਕੈ ਦੁਰਬਲ ਅਸ੍ਵ ਹੇਰੇ। ਹੋਤਿ ਪ੍ਰਾਤ ਚਢਿ ਲੇ ਦਲ ਸਾਰਾ। ਦੀਰਘ ਪੰਥ ਉਲੰਘਿ ਨਿਹਾਰਾ ॥੭॥ ਚਲੇ ਆਗਰੇ ਤੇ ਸਭਿ ਆਏ।ਦਿੱਲੀ ਨਗਰ ਪਿਖਨੋ ਸਮੁਦਾਏ। ਸੁਨਨੋ ਘਾਸ ਜਹਿੰ ਖਰੋ ਉਦਾਰੇ। ਪੰਚ ਕੋਸ ਪੁਰਿ ਤਯਾਗਿ ਪਧਾਰੇ ॥੮॥ਹਰਿਤ ਤ੍ਰਿਣਨਿ ਦੇਖਤਿ ਹਰਖਾਏ। ਕਰਨੋ ਸਿਵਰ ਉਤਰੇ ਸਮੁਦਾਏ। ਲਈ ਸਭਿਨਿ ਕੀ ਸੁਧਿ ਬ੍ਰਿਧ ਤਬੈ।

[1]ਨਿਸ਼ਫਲ ਜਾਣਾ ਸੀ (ਮੇਰਾ ਆਵਣਾ)। [2]ਗੁਰੂ ਜੀ ਦੇ ਸੈਨਾਪਤੀ ਨੇ ਆਦਮੀ ਭੇਜਿਆ। [3]ਸਾਹ ਘੋੜੇ ਦਿੱਲੀ ਵਿਚ ਆਪਦੇ ਹਨ। [4]ਥੋੜੇ ਤੇ ਮੈਲੇ। [5]ਘੋੜਿਆਂ ਨੂੰ।

ਜੋ ਚਹਿਯਤਿ ਸੋ ਲੈਂ ਭਟ ਸਬੈ ॥੯॥ ਦਿੱਲੀ ਮਹਿੰ ਮਿਲ ਸ਼ਾਹੁ ਕਿ ਸਾਥ। ਜਬਿ ਲੌ ਚਢੈ ਨ ਸਤਿਗੁਰੁ ਨਾਥ।ਤਬਿ ਲੌ ਤਹਾਂ ਟਿਕਾਯਹੁ ਡੇਰਾ। ਸਹਤ ਤੁਰੰਗਨਿ ਹਰਖ ਘਨੇਰਾ॥੧੦॥ਅਬਿ ਲੌ ਤਿਸ ਥਲ ਚਿੰਨ੍ਹ ਲਖੰਤੇ।'ਜਾਗਾ ਬ੍ਰਿਧ ਕੀ' ਲੋਕ ਕਹੰਤੇ।ਕਬਿ ਸਿਖ ਬੈਠਹਿ ਸੇਵ ਕਰੰਤਾ। ਤੁਰਕ ਰਾਜ ਕਰ ਨਹੀਂ ਰਹੰਤਾ'॥੧੧॥ ਪਠਯੋ ਸ਼ਾਹੁ ਉਮਰਾਵ ਜੁ ਤੂਰਨ।ਪਹੁੰਚਯੋ ਜਾਇ ਪਿਖੇ ਗੁਰੁ ਪੂਰਨ। ਕਰੀ ਬੰਦਗੀ ਜੁਗ ਕਰ ਜੋਰੇ। ਬੈਠਿ ਕਹਯੋ 'ਪਦ ਸ਼ਾਹੁ ਨਿਹੋਰੇ'॥੧੨॥ਘਨੀ ਬੰਦਗੀ ਤੁਮ ਸੋਂ ਰਹੀ।–ਰੱਛਯਾ ਮੋਰਿ ਆਪ ਨੇ ਕਰੀ। ਅਬਿਆਵਹੁ ਦਰਸ਼ਨ ਦਿਹੁਸੁੰਦਰ।ਪੂਰਨਗੁਰੂ ਗੁਨਨਿਕੇ ਮੰਦਰ–'॥੧੩॥ ਗੁਰੂ ਕਹਯੋ 'ਇਸ ਥਾਨ ਸੁਖਾਰੇ। ਏਕਲ ਸਿਮਰਹਿੰ ਸਿਰਜਣ ਹਾਰੇ। ਹਮ ਜਬਿ ਕੇ ਇਸ ਦੁਰਗ ਪ੍ਰਵੇਸ਼ੇ। ਨ੍ਰਿਪ ਕੈਦੀ ਸੁਖਪਾਇੰ ਵਿਸ਼ੇਸ਼ੇ॥੧੪॥ਆਪ ਸੁਖੀ ਪਰ ਕੋ ਸੁਖ ਹੋਇ। ਅਸ ਸ਼ੁਭ ਥਾਨ ਨ ਤਜਾਗਹਿ ਕੋਇ'। ਸੁਨਿ ਉਮਰਾਵ ਗਯੋ ਚਢਿ ਕਰਿਕੈ।ਗਮਨਯੋ ਪੰਥ ਸ਼ੀਘ੍ਰਤਾ ਧਰਿਕੈ॥੧੫॥ ਜਾਇ ਸ਼ਾਹੁ ਕੇ ਸਾਥ ਸੁਨਾਈ। 'ਕਹਹਿੰ–ਇਹਾਂ ਹਮ ਰਹਿੰ ਹਰਖਾਈ। ਕੈਦੀ ਸਗਰੇ ਸੁਖ ਕੋ ਪਾਵੈਂ। ਕਿਮ ਇਹ ਥਾਨ ਤਜਾਗਿ ਹਮ ਜਾਵੈਂ–'॥ ੧੬ ॥ ਸੁਨਿ ਬਿਸਮਯੋ ਚਿਤ ਮਹਿੰ ਬਹੁ ਸ਼ਾਹੁ।–ਕਿਸ ਕਾਰਨ ਤੇ ਆਇੰ ਨ ਪਾਹੂ।ਕਰੀ ਹਕਾਰਨਿ ਇੱਛਾ ਜਬਿ ਤੇ।ਨਿਸ ਮਹਿੰ ਤ੍ਰਾਸ ਨ ਉਪਜਯੋ ਤਬਿ ਤੇ॥੧੭॥ਕੈ ਗੁਰੁ ਮੇਰੋ ਕੂਰ ਬਿਚਾਰਾ। ਯਾਂਤੇ ਨਹਿੰ ਆਵਨਿ ਮਤਿ ਧਾਰਾ। ਅਪਰ ਸਬਬ ਕਜ਼ਾ ? ਨਹਿੰ ਇਤ ਆਏ। ਜਿਨਹੂੰ ਪ੍ਰਾਨ ਮਮ ਨਿਸਾ ਬਚਾਏ–॥੧੮ ॥ ਚਿਤਵਤਿ ਰਹਯੋ ਕਿਤਿਕ ਚਿਰ ਕਾਲਾ। ਸ਼ੇਰ ਤ੍ਰਾਸ ਤੇ ਤ੍ਰਸਤਿ ਬਿਸਾਲਾ।–ਜੇ ਕਰਿ ਗੁਰੂ ਪ੍ਰਸੀਦ ਨ ਹੋਇੰ। ਕਬਹੁ ਨਿਸਾ ਮਹਿੰ ਘਾਵਹਿੰ ਸੋਇ[1]– ॥ ੧੯ ॥ ਕਰਤਿ ਬਿਚਾਰ ਰਿਦੇ ਫੁਰਿ ਆਈ।–ਖਾਂ ਵਜ਼ੀਰ ਤਿਨ ਸਿੱਖ ਸਦਾਈ। ਸੋ ਤਿਨ ਕੇ ਸੁਭਾਵ ਕਹੁ ਜਾਨਹਿ। ਮਮ ਢਿਗ ਕੀਰਤਿ ਗੁਰਨਿ ਬਖਾਨਹਿ॥ ੨੦ ॥ ਲਯਾਇ ਸੁਧਾਸਰ ਤੇ ਸੁ ਮਿਲਾਏ। ਅਪਰ ਲੋਗ ਨਿਤ ਚੁਗਲੀ ਲਾਏ–। ਇਮ ਬਿਚਾਰਿ ਨਿਜ ਨਿਕਟਿ ਹਕਾਰਾ। ਹੁਇ ਏਕਲਿ ਤਿਹ ਸਾਥ ਉਚਾਰਾ ॥ ੨੧ ॥ 'ਨਿਸ ਸ਼ੇਰਨਿ ਪਰਸੰਗ ਸੁਨਾਏ। ਕਰੇ ਹਕਾਰਨਿ ਗੁਰੂ ਨਹਿੰ ਆਏ। ਤੂੰ ਅਬਿ ਜਾਹੁ ਮਿਲਾਵਹੁ ਆਨਿ। ਕਹਿ ਸਭਿ ਬਾਕਨਿ ਪ੍ਰਥਮ ਸਮਾਨ' ॥ ੨੨ ॥ ਖਾਂ ਵਜ਼ੀਰ ਕਰ ਜੋਰਿ ਸੁਨਾਈ।

[1]ਤੁਰਕ ਰਾਜ ਵਿਚ ਕਦੇ ਨਹੀਂ ਸੀ ਰਹਿੰਦਾ। [2]ਬੇਨਤੀ ਕੀਤੀ ਹੈ ਚਰਣਾਂ ਪਾਸ । [2]ਮਾਰ ਦੇਣਗੇ ਸੋ (ਸ਼ੇਰ)।

'ਗੁਰੁ ਦੇਖੀ ਸਭਿ ਬਜਾਧਿ ਉਠਾਈ। ਦੀਰਘ ਪੀਰਨਿ ਕੇ ਗੁਰ ਪੀਰ। ਅਜਰ ਜਰਨਿ ਧਰਿ ਧੀਰ ਅਭੀਰ[1] ॥੨੩॥ ਤ੍ਰਿਨ ਸਮ ਤਨ ਸਨੇਹ ਨਹਿੰ ਧਰੈਂ।ਸਹੈਂ ਅਵੱਗਯਾ ਦੁਸ਼ਟ ਜਿ ਕਰੈਂ।ਨਾਂਹਿ ਤ ਤਿਨ ਕੇ ਬਾਕਨਿ ਸੰਗਿ। ਥਿਰਹਿ ਕੌਨ ਖਿਨ ਮਹਿੰ ਹੁਇ ਭੰਗ ॥ ੨੪ ॥ ਬ੍ਰਿੰਦ ਸਹਾਇਕ ਕਹਿ ਤੁਮ ਪਾਸ। ਗੁਰੁ ਸੰਗਿ ਬਿਗਰਨਿ ਕਰਹਿੰ ਪ੍ਰਕਾਸ। ਜੋ ਰਾਵਰ ਨਿਰਨੈ ਕਥਿ ਕਰੋ। ਦੋਸ਼ ਅਦੋਸ਼ੀ ਤਥਿ ਉਰ ਧਰੋ॥੨੫॥ਬਡੇ ਪਾਤਿਸ਼ਾਹਨਿ ਪਰ ਆਦਿ। ਅਰੁ ਤੁਮ ਪਰ ਗੁਰੁ ਕਰਹਿੰ ਪ੍ਰਸਾਦਿ[2]। ਪ੍ਰਥਮ ਭਏ ਬਾਬਰ ਚਵ-ਗੱਤਾ। ਸ਼੍ਰੀ ਨਾਨਕ ਤਿਨ ਕੋ ਬਰ ਦਿੱਤਾ ॥ ੨੬ ॥ ਅਜ਼ਮਤਿ ਪਿਖਿ ਕਰਿ ਭੰਗ ਚਢਾਈ। ਪੁਸ਼ਤਨਿ ਕੀ[3] ਪਤਿਸ਼ਾਹਤਿ ਪਾਈ। ਬਹੁਰ ਹੁਮਾਉ ਸ਼ਾਹੁ ਪਰਬੀਨਾਛੀਨਿ ਸਲੇਮਸ਼ਾਹ[4] ਛਿਤ ਲੀਨਿ॥੨੭॥ ਚਲਨੋ ਵਲਾਇਤ ਮਗ ਤਿਸ ਗਯੋ। ਸ਼੍ਰੀ ਗੁਰੁ ਅੰਗਦ ਜਿਸ ਥਲ ਭਯੋ। ਸ਼੍ਰੀ ਨਾਨਕ ਗਾਦੀ ਪਰ ਥਿਰੈ। ਗ੍ਰਾਮ ਖਡੂਰ ਬਾਸ ਕੋ ਕਰੈ ॥ ੨੮ ॥ ਬਰ ਹਿਤ ਗਯੋ ਰਹਨੋ ਢਿਗ ਖਰਨੋ। ਕਿਤਿਕ ਕਾਲ ਬੀਤਨੋ ਥਕ ਪਰਨੋ। ਗੁਰੁ ਬਾਰਿਕਨਿ ਸੰਗ ਰਚਿ ਰਨੋ*।ਪਾਤਿਸ਼ਾਹ ਸੰਗ ਨਹਿੰ ਕਿਛੁ ਕਹੇ*॥੨੯॥ਉਰ ਸ਼ਰਧਾ ਪਰਖਨਿ ਕੇ ਹੇਤੁ। ਨਹਿੰ ਬੋਲੈ ਗੁਰੁ ਕ੍ਰਿਪਾ ਨਿਕੇਤ। ਸ਼ਾਹੁ ਰਿਦੈ ਰਿਸ ਕੋ ਉਪਜਾਈ। --ਮਮ ਦਿਸ਼ਿ ਨਹੀਂ ਦ੍ਰਿਸ਼ਟਿ ਕੋ ਲਾਈ ॥੩੦॥ ਨਿਕਟ ਬਿਠਾਵਨਿ ਕਹਿ ਸਨਮਾਨੈ[5]। ਸੋ ਤੋ ਰਹਨੋ, ਕਹਾਂ ਇਹ ਠਾਨੈਂ[6]--।ਕਰਨੋ ਹੈਂਕਾਰ ਨ ਜਾਨਹਿ ਸ਼ਾਹੁ[7]। ਧਰਨੋ ਦਸਤ ਅਸਿ ਕਬਜੇ ਮਾਂਹੁ ॥੩੧॥--ਖੈਂਚਿ ਪ੍ਰਹਾਰੋਂ ਦੋਧਰ[8] ਕਰੋਂ। ਥਿਰੋਂ ਨ ਪੁਨ,ਮਾਰਗ ਚਲਿ ਪਰੋਂ--। ਖੜਗ ਮੁਸ਼ਟ ਸੋਂ ਕਰ ਲਗਿ ਰਹਨੋ। ਛੁਟਹਿ ਨ ਨਿਕਸਹਿ ਬਲ ਕਰਿ ਲਹਨੋ॥੩੨॥ਬਹੁਰਿ ਬਿਨੈ ਕਰਿ ਚਹਿ ਬਖਸ਼ਾਵਨਿ। ਬੋਲੈ ਸ਼੍ਰੀ ਅੰਗਦ ਜਸੁ ਪਾਵਨ ।--ਖੜਗ ਮੁਸ਼ਟ ਪਰ ਧਰਿ ਕਰਿ ਹਾਥ।ਹਤਨਿ ਚਹਤਿ ਹਮ ਕੋ ਰਿਸ ਸਾਥ॥੩੩॥ ਨਹੀਂ ਸਲੇਮ ਸ਼ਾਹ[9] ਪਰ ਕੋਪਾ। ਦਿਯੋ ਨਿਕਾਸ ਮਹਾਂ ਰਣ ਰੋਪਾ। ਖੜਗ ਮੁਸ਼ਟ ਜੋ ਧਰਤਿ ਨ ਕਰ ਕੋ।ਅਬਿ ਹੀ ਲੇਤਿ ਰਾਜ ਬਡ ਧਰ ਕੋ[10] ॥੩੪॥ ਤਉ ਆਸ

[1]ਕਾਇਰਤਾ ਰਹਿਤ। [2]ਕ੍ਰਿਪਾ। [3]ਪੀੜ੍ਹੀਆਂ ਦੀ। [4]ਭਾਵ ਸ਼ੇਰਸ਼ਾਹ। [5]ਆਦਰ ਕਰਨਾ।[6](ਖਬਰੇ) ਇਨ੍ਹਾਂ ਨੇ ਕੀਹ ਸਮਝਿਆ ਹੈ। [7]'ਮੈਂ ਹੈਂਕਾਰ ਕੀਤਾ ਹੈ'ਇਹ ਤਾਂ ਬਾਦਸ਼ਾਹ ਨੇ ਜਾਣਿਆਂ ਨਾਂ (ਅ) ਇਨ੍ਹਾਂ ਨੇ ਹੈਂਕਾਰ ਕੀਤਾ ਹੈ ਮੈਨੂੰ ਸ਼ਾਹ ਨੂੰ ਕੁਛ ਚੀਜ਼ ਨਹੀਂ ਜਾਣਾ। [8]ਦੋ ਟੁਕੜੇ। [9]ਧਰਤੀ ਦਾ।
*ਕਈ ਲਿਖਾਰੀਆਂ ਵਿਚ ਇਹ ਦੋ ਤੁਕਾਂ ਨਹੀਂ ਤੇ ਇਕ ਵਿਚ ਇਸ ਥਾਂ ਇਹ ਪਾਠ ਹੈ:-
'ਮਨ ਮਹਿ ਗਟੀ ਸੁ ਅਨਿਕ ਬਿਚਾਰੈ। ਇਤ ਉਤ ਨੇਕ ਨ ਕਹੂੰ ਨਿਹਾਰੈ'।

ਧਰਿ ਚਲਿ ਢਿਗ ਆਵਾ। ਗਮਨਹੁ ਅਬਹਿ ਵਲਾਇਤ ਧਾਵਾ। ਲਸ਼ਕਰ ਬਡ ਸਕੇਲ ਚਲਿ ਆਵਹੁ।ਅਪਨੋ ਰਾਜ ਨਿਸੰਸੈ ਪਾਵਹੁ॥੩੫॥ ਇਸ ਮਹਿੰ ਕਾਰਣ ਹੈਂ ਬਡ ਐਸੇ। ਸ਼੍ਰੀ ਨਾਨਕ ਬਰ ਨਿਫਲ ਨ ਕੈਸੇ–। ਸ਼੍ਰੀ ਅੰਗਦ ਕੇ ਸੁਨਿ ਕਰਿ ਬੈਨ।ਬੰਦਨ ਕੀਨਸਿ ਲੱਜਿਤਿ ਨੈਨ॥੩੬॥ ਖੜਗ ਮੁਸ਼ਟ ਤੇ ਛੁਟਿ ਗਾ ਹਾਥ। ਚਢਿ ਗਮਨਜੋ ਤੁਰਨਤਾ ਸਾਥਿ। ਜਾਇ ਵਲਾਇਤ ਲਸ਼ਕਰ ਲਯਾਯੋ[1]। ਬਹੁਰ ਰਾਜ ਦਿੱਲੀ ਕਹੁ ਪਾਯੋ ॥੩੭॥ ਤਿਨ ਕੇ ਸੁਤ ਅਕਬਰ ਪਤਿਸ਼ਾਹੁ।ਸ਼੍ਰੀ ਗੁਰੁ ਅਮਰਦਾਸ ਕੇ ਪਾਹੁ।ਲੇਕਰਿ ਬਰ ਚਤੌਰ ਕੋ ਤੋਰਾ।ਗਮਨਿ ਕੀਨਿ ਪੁਨ ਲਵਪੁਰਿ ਓਰਾ॥੩੮॥ਗੋਇੰਦਵਾਲ ਮਿਲਨੋ ਤਬਿ ਜਾਇ। ਗ੍ਰਾਮ ਪਰਗਨਾ ਭੇਟ ਚਢਾਇ। ਬਿਨਤੀ ਕਹਿ ਪ੍ਰਸੰਨ ਬਹੁ ਕਰੇ। ਅਧਿਕ ਪ੍ਰੀਤਿ ਉਰ ਸ਼ਰਧਾ ਧਰੇ ॥੩੯॥ ਤਿਨ ਕੇ ਪੁੱਤ੍ਰ ਆਪ ਅਬਿ ਅਹੋ। ਪਿਤਾ ਪਿਤ੍ਰਾਮਾ ਕੇ ਸਮ ਰਹੋ।ਕਰਹੁ ਪ੍ਰਸੰਨ ਲੇਹੁ ਬਰ ਆਛੇ। ਪੂਰਹਿੰ ਗੁਰੂ ਮਨੋਰਥ ਬਾਂਛੇ'॥੪੦॥ਜਹਾਂਗੀਰ ਸੁਨਿ ਬਹੁਤ ਪ੍ਰਸੰਨਾ। ਕਹਿ ਵਜ਼ੀਰ ਖਾਂ ਕੋ 'ਧੰਨਧੰਨ'।ਦੀਨੋ ਬਹੁਮੋਲਾ ਸਿਰੁਪਾਇ।ਪੰਚ ਸਹੰਸਰ ਧਨ ਮੰਗਵਾਇ॥੪੧॥ 'ਊਚਰੀ ਬਾਤ ਅਪੂਰਬ[2] ਨੀਕੀ।ਮਹਿਦ ਸੁਖਦ ਸਦ ਹੀ ਪ੍ਰਿਯ[3] ਜੀ ਕੀ। ਬਿਨੈ ਕਰਹੁ ਅਬਿ ਲੈ ਕਰਿ ਆਵਹੁ। ਬਿਨਾ ਬਿਲਮ ਗੁਰੁ ਨਿਕਟ ਸਿਧਾਵਹੁ'॥੪੨॥ ਹਜ਼ਰਤ ਰੁਖ ਵਜ਼ੀਰ ਖਾਂ ਹੇਰਿ। ਚਢਿ ਤੁਰੰਗ ਗਮਨਜੋ ਬਿਨ ਦੇਰ। ਜੋ ਕੈਦੀ ਮਹਿਪਾਲਕ ਸਾਰੇ। ਸੁਨੀ–ਸ਼ਾਹੁ ਨੇ ਗੁਰੂ ਹਕਾਰੇ–॥੪੩॥ ਚਿੰਤਾਤੁਰ ਉਰ ਬਯਾਕੁਲ ਹੋਏ। ਛੋਰਿ ਧੀਰ ਮਨ ਸ਼ੋਕ ਪਰੋਏ। ਹੁਇ ਇਕੱਤ੍ਰ ਸਗਰੇ ਚਲਿ ਆਏ।ਕਰਿ ਦਰਸ਼ਨ ਪਾਇਨਿ ਲਪਟਾਏ॥੪੪॥ ਦੋ ਕਰ ਜੋਰਿ ਅਗਾਰੀ ਖਰੇ। ਨੰਮ੍ਰ ਹੋਇ ਕਿਨ ਸਿਰ ਧਰ ਧਰੇ[4]।ਦੀਨ ਬਚਨ ਘਿਘਿਆਵਤਿ ਕੋਈ। 'ਸ਼੍ਰੀ ਗੁਰ ਤੁਮ ਤੇ ਬਡੋ ਨ ਹੋਈ ॥ ੪੫॥ ਕੋ ਹਮ ਕੋ ਕਬਿ ਆਨਿ ਛੁਟਾਵੈ।ਰੱਛਕ ਤੁਮ ਬਿਨ ਅਪਰ ਨ ਪਾਵੈਂ। ਸ਼੍ਰੀ ਕਰਤਾਰ ਕ੍ਰਿਪਾਲੁ ਕਹੈਂਤੇ।ਤਿਨ ਸਰੂਪ ਹਮ ਤੁਮਹਿੰ ਲਖੈਂਤੇ॥੪੬॥ਸ਼ਰਨਿ ਪਰੇ ਕੀ ਲਾਜ ਨਿਬਾਹੋ। ਦਾਨ ਅਭੈਤਾ ਦਿਹੁ ਉਤਸਾਹੋ। ਦੀਨਨਿ ਪਰ ਦਯਾਲੁ ਕੀ ਬਾਨ। ਬਿਰਦ ਗ਼ਰੀਬ ਨਿਵਾਜ ਮਹਾਨ ॥ ੪੭ ॥ ਬਿਨ ਗੁਨ ਗਜ ਅਰਾਧਨਾ ਕਰੀ। ਨਗਨ ਚਰਨ ਧਾਏ ਪ੍ਰਭੁ ਹਰੀ। ਸ਼੍ਰੀ ਗੁਰੁ ਸਰਬ ਭਾਂਤਿ ਸਮਰੱਥ। ਭੰਜਨ ਰਚਨਿ ਆਪਿ ਕੇ ਹੱਥ॥੪੮॥ਤੁਮ ਤੇ ਹੁਇ ਹਮ ਕੈਦ ਖਲਾਸੀ। ਅਪਰ ਸਕਤਿਨਿ ਤੇ ਭਏ ਨਿਰਾਸੀ। ਬੈਸ ਬਿਤਾਇ ਬੀਚ

[1]ਦੀਰਘ ਦੇਸ਼ ਤੇਂ ਫੌਜ ਲਿਆਇਆ ਸੀ। [2]ਅਸਚਰਜ। [3]ਪਿਆਰੀ। [4]ਸਿਰ ਧਰਤੀ ਤੇ ਧਰਿਆ।

ਹੀ ਮਰੈਂ। ਤੁਮ ਤੇ ਛੁਟਹਿ ਆਸ ਹਮ ਧਰੈਂ' ॥ ੪੯ ॥ ਇੱਤਯਾਦਿਕ ਕਹਿ ਬਿਨੈ ਬਡੇਰੀ। ਕ੍ਰਿਪਾ ਦ੍ਰਿਸ਼ਟਿ, ਸੁਨਿ ਸਤਿਗੁਰੁ, ਹੇਰੀ। ਦਈ ਧੀਰ ਜੇਤੇ ਨਰ ਨਾਥ। 'ਤੁਮ ਕੋ ਰਾਖਹਿਂਗੇ ਹਮ ਸਾਥ ॥੫੦॥ ਸੰਗ ਲੋਧ ਸਭਿ ਨਿਕਸਨਿ ਕਰੈਂ।ਨਭੁ ਹਮ ਭੀ ਇਸ ਹੀ ਥਲ ਥਿਰੈਂ। ਕਰਿ ਹੈਂ ਸਭਿ ਕੀ ਬੰਦ ਖਲਾਸਿ। ਸਿਮਰਹੁ ਸੱਤਿਨਾਮ ਸੁਖਰਾਸਿ' ॥ ੫੧ ॥ ਸੁਨਤਿ ਨਰਿੰਦ੍ ਬਿਲੰਦ ਅਨੰਦੇ। 'ਅਟਲ ਬਚਨ ਜਗ ਬੰਦ ਮੁਕੰਦੇ'। ਭਈ ਖੁਸ਼ੀ ਜਨੁ ਨਿਕਰੇ ਕੈਦਿ। ਬੈਠੇ ਛੂਟਨਿ ਧਾਰਿ ਉਮੈਦ ॥ ੫੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਵਜ਼ੀਰ ਖਾਂ ਕਥਾ' ਪ੍ਰਸੰਗ ਕਥਨੰ ਨਾਮ ਤ੍ਰੈਠ ਸਸਟੀ ਅੰਸੁ ॥ ੬੩ ॥

੬੪. [ਪੀਰ ਮੀਆਂ ਮੀਰ ਤੇ ਜਹਾਂਗੀਰ ਮੇਲ]।

ਦੋਹਰਾ॥ ਜਬਿ ਵਜ਼ੀਰ ਖਾਂ ਚਢਿ ਗਯੋ, ਬਹੁਤ ਬਰਖ ਕੋ ਪੀਰ। ਆਯੋ ਪੁਰਿ ਕੇ ਨਿਕਟ, ਸੁਨਿ ਗਯੋ ਸ਼ਾਹੁ ਤਿਸ ਤੀਰ ॥੧॥ ਚੌਪਈ ॥ ਮਹਾਂ ਬ੍ਰਿੱਧ ਜਰ-ਜਰੀ ਸਰੀਰ। ਅੰਤਰ ਬ੍ਰਿਤੀ ਰਹਤਿ ਧਰਿ ਧੀਰ। ਜੁਗ ਭੌਹਨਿ ਕੇ ਰੋਮ ਬਿਸਾਲਾ। ਭਏ ਸੁਪੇਦ ਝੁਕੇ ਝਪਿ ਜਾਲਾ[1] ॥੨॥ ਮੁੱਦ੍ਰਿਤ ਲੋਚਨ ਉਪਰਿ ਛਾਏ। ਬੋਲੈ ਕਬਹੂੰ ਬਹੁਤ ਬੁਲਾਏ। ਜੋਰ ਜੋਗ ਕੇ ਬੈਸ ਬਿਸਾਲ। ਰਾਖਯੋ ਨਿਜ ਸਰੀਰ ਚਿਰ ਕਾਲ ॥ ੩ ॥ ਵਹਿਰ ਜਗਤ ਤੇ ਬ੍ਰਿੱਤਿ ਉਠਾਈ। ਲੇਤਿ ਅਨੰਦ ਰਸ ਰਿਦੇ ਟਿਕਾਈ। ਜੋਤਿਕ ਸ਼ਾਹੁ ਭਏ ਤਿਨ ਆਗੇ। ਰਾਖਿ ਅਦਬ ਪਦ ਪੰਕਜ ਲਾਗੇ ॥੪॥ ਚਢਹਿ ਪਾਲਕੀ ਪਰ ਅਸਵਾਰੀ। ਸ਼ਾਹੁ ਚਲਹਿ ਪਦ ਸਾਥ ਅਗਾਰੀ। ਬਹੁ ਸ਼ਰਧਾ ਰਾਖਤਿ ਉਰ ਮਾਹੀ।ਗਯੋ ਸ਼ਾਹੁ ਤਬਿ ਤਿਸ ਕੇ ਪਾਹੀ ॥ ੫ ॥ ਕਰੀ ਬੰਦਗੀ ਬੈਠਨੋ ਜਾਈ। ਸਰਬ ਨਰਨਿ ਕੀ ਭੀਰ ਹਟਾਈ।ਜਹਾਂਗੀਰ ਇਕ, ਦੂਜੋ ਪੀਰ। ਅਪਰ ਨ ਰਾਖਯੋ ਅਪਨੇ ਤੀਰ ॥ ੬ ॥ ਬੂਝਤਿ ਭਯੋ 'ਸੰਤ ਕੇ ਲੱਛਨ। ਕਹੋ ਪੀਰ ਜੀ ਹੈ ਜੋ ਬਿਚੱਛਨ।ਜਿਸ ਤੇ ਸੁਖੀ ਰਹੈ ਤਜਿ ਸ਼ੋਕ। ਹੋਤਿ ਨ ਦੀਨ ਦੋਨ ਹੂੰ ਲੋਕ'॥ ੭॥ ਕਹੈ ਪੀਰ 'ਸੁਨਿ ਸੰਤਨਿ ਭੂਖਨ। ਸਭਿ ਬਿਕਾਰ ਤੇ ਰਹੈ ਅਦੂਖਨ। ਰੋਕ ਬਾਸ਼ਨਾ ਚਾਹ ਮਿਟਾਈ। ਭਏ ਅਚਾਹ ਏਕ ਲਿਵਲਾਈ ॥ ੮ ॥ ਸੀਤਲ ਭਯੋ ਰਿਦਾ ਨਿਸ਼ਕਾਮ। ਸਹਜਾਬ੍ਰਿੱਤਿ ਇਸੀ ਕੋ ਨਾਮ। ਜੀਵਨ ਮੁਕਤਿ ਅਵਸਥਾ ਏਹੀ। ਨਹਿੰ ਉਥਾਨ ਫੁਰਨੋ ਬਿਧਿ ਕੇਹੀ[2] ॥੯॥ ਮ੍ਰਿਤਕ ਸਮਿੰਦ ਜਗਤ ਮਹਿੰ ਅਹੈ। ਸਭਿ ਰਸ ਤਜਿ ਆਤਮ ਰਸ ਲਹੈ। ਚਿਦਾਨੰਦ ਮਹਿੰ ਪਾਇ ਬਸੇਰੇ। ਤ੍ਰਿਣ ਸਮ ਅਪਰ ਰਸਨਿ ਕੋ ਹੇਰੇ ॥੧੦॥

[1] ਸਾਹੇ ਭਰਵਟਿਆਂ ਦੇ ਵਾਲ ਚਿੱਟੇ ਤੇ ਝੁਕੇ ਹਨ ਝਿੰਮਣੀਆਂ ਤਕ। [ਹਿੰਦੀ, ਝਪਕਨਾ= ਪਲਕਾਂ ਬੰਦ ਕਰਨੀਆਂ, ਝਪ=ਪਲਕ]। [2] ਕਿਸੇ ਤਰ੍ਹਾਂ ਬੀ ਫੁਰਨੇ ਨੇ ਨਾ ਉੱਠਣਾ।

ਮਨ ਰਿਖੀਕ ਸਿਖਲੇਂ ਪਰ ਜਾਇਂ। ਜਗ ਬਰਤਣ ਸਹਿਜੇ ਸਿਧਿ ਪਾਇ[1]।
ਜਤਨ ਜੋਰ ਤੇ ਕਰਹਿ ਨ ਕੋਇ। ਉਰ ਕੀ ਲਹਿਰ ਬਿਲੈ[2] ਸਭਿ ਹੋਇ ॥
੧੧॥ ਕਰਾਮਾਤ ਸਭਿ ਲੈਤਾ ਪਾਵੈ। ਫੁਰਨੋ ਹੋਇ ਨ ਕਹਾਂ ਲਗਾਵੈ[3]।
ਤਿਨ ਅੰਤਰ ਬਲ ਬਡਿ ਹੁਇ ਜਾਵੈ। ਫੁਕ ਮਾਰਿ ਬ੍ਰਹਮਾਂਡ ਉਡਾਵੈਂ ॥
੧੨ ॥ ਸਸਿ ਸੂਰਜ ਕੇ ਛਕਰੇ ਕਰੈਂ। ਤਾਰੇ ਤੋਰਿ ਤੁਰਤ ਕਰਿਂ ਤਰੇ। ਸੋ
ਪਰੰਤੁ ਨਿਜ ਬ੍ਰਤ ਨਿਬਹਾਇਂ। ਪ੍ਰਥਮ ਜੁ ਫੁਰਨਾ ਦਯੋ ਮਿਟਾਇ ॥੧੩॥
ਫੁਰਨਾ ਉਠਹਿ ਰਿਦੇ ਮਹਿਂ ਜਬੈ। ਅਸ ਪਦ ਤੇ[4] ਉਥਾਨ ਹੁਇ ਤਬੈ।
ਨਿਜ ਫੁਰਨੇ ਪਰ ਥਿਰਤਾ ਧਾਰਿ। ਹੁਇ ਸੁਚੇਤਰਹਿਂ ਚੌਕੀਦਾਰ ॥੧੪॥
–ਮਤ ਫੁਰਨਾ ਕਥਿ ਉਠੈ ਹਮਾਰੋ–। ਉਠਨਿ ਨ ਦੇਤਿ ਰਹੈਂ ਮਨ ਮਾਰੋ।
ਪਾਇ ਅਵਸਥਾ ਮ੍ਰਿਤਕ ਮਨਿੰਦ। ਮਗਨ ਰਹੈਂ ਨਿਤ ਬ੍ਰਹਮਾਨੰਦ ॥੧੫॥
ਜਿਮ ਸ਼੍ਰੀ ਰਾਮਦਾਸ ਕੇ ਨੰਦਨ। ਸ਼੍ਰੀ ਅਰਜਨ ਦੁਖ ਦੋਖ ਨਿਕੰਦਨ।ਲਵ-
ਪੁਰਿ ਮੈਂ ਜਥਿ ਕੈਦ ਪਰੇ ਹੈਂ। ਨਰ ਦੁਸ਼ਟਨ ਬਹੁ ਤੰਗ ਕਰੇ ਹੈਂ ॥ ੧੬ ॥
–ਲਾਖ ਦਰਬ ਦਿਹੁ ਸੁਪਤਨਿ ਦੇਵੈਂ। ਪਾਨਿ ਕਰਹੁ ਤੌ ਭੀ ਲਖ ਲੇਵੈਂ–।
ਸੁਨਿ ਗੁਰ ਕਹਯੋ–ਨ ਖਾਇਂ ਨ ਪੀਵੈਂ। ਨਹਿਂ ਸੁਪਤਹਿਂ, ਇਕ ਥਲ ਥਿਰ
ਥੀਵੈਂ–॥ ੧੭ ॥ ਹੁਤੇ ਸੰਗ ਸਿਖ ਪਿਖਿ ਦੁਖ ਲਹਯੋ। ਜੇਠੇ ਅਪਰ ਪਿਰਾਣੇ
ਕਹਯੋ।–ਜੋ ਅਬਿ ਹੋਵੈ ਹੁਕਮ ਹਜ਼ੂਰ। ਲਵਪੁਰਿ ਦਿੱਲੀ ਕਰਿ ਦਯੋਂ ਚੂਰ
॥ ੧੮ ॥ ਇਹ ਕਸ਼ਾ ਵਸਤੁ ਅਵੱਗਸ਼ਾ ਕਰੈਂ। ਕਰਹੁ ਨਾਸ਼, ਨਹਿਂ ਥਿਰਤਾ
ਧਰੈਂ–। ਕਹਯੋ ਗੁਰੂ–ਤੁਮ ਕਿਤਤੇ ਪਾਈ ?–।[5]–ਪ੍ਰਭੂ ਲੀਨੀ ਤੁਮ ਸੇਵ
ਕਮਾਈ–॥ ੧੯ ॥[6]–ਕਰਤਿ ਸੇਵ ਲੀਨਿਸਿ ਜਿਸ ਪਾਂਹੀ। ਤਿਨ ਮਹਿਂ
ਸ਼ਕਤਿ ਅਹੈ ਕੈ ਨਾਂਹੀ?–।[7]–ਹੇ ਪ੍ਰਭੂ ਤੁਮ ਮਹਿਂ ਸ਼ਕਤਿ ਅਨੰਤ। ਆਦਿ
ਨ ਅੰਤ ਮਹਾਂ ਭਗਵੰਤ–॥੨੦॥ ਹੁਕਮ[8] ਭਯੋ–ਕਰਿ ਭੂਸ਼ਨ ਧਰਨੋ। ਕਾਰਨ
ਸਰਬ ਆਪ ਹੈਂ ਕਰਨੇ–। ਪੁਨ ਮੈਂ ਸੁਨਯੋ ਸਜ਼ਾਇਨ ਦੇਤਿ। ਮੌਨ ਗੁਰੂ
ਸਭਿ ਹੀ ਸਹਿ ਲੇਤਿ॥੨੧॥ਦਰਸ਼ਨ ਹੇਤੁ ਗਯੋ ਤਿਨ ਪਾਸ।ਬੰਦਤਿ ਚਰਨ
ਕਰੀ ਅਰਦਾਸ।–ਸ਼੍ਰੀ ਗੁਰੂ ਅਰਜਨ ਜੀ ! ਧੰਨ ਧੰਨ।ਤੁਮ ਸਮ ਜਗ ਮਹਿਂ
ਪੁਰਖ ਨ ਅੰਨ ॥੨੨॥ ਏਕ ਸੂਰਤਾ ਰਾਵਰਿ ਮਾਂਹੀ। ਅਪਰ ਕਿਸੀ ਮਹਿਂ
ਪੱਯਤ ਨਾਂਹੀ–[9]। ਸੁਨਿ ਇਮ ਸ਼ਾਹੁ ਰਿਦਾ ਭਰਾ ਡੋਲਾ। ਪੀਰ ਸੰਗ ਕਰ

[1]ਸੰਸਾਰ ਦੀ ਵਰਤਣ ਸੁਭੇ ਹੀ ਹੁੰਦੀ ਜਾਵੇ। ਭਾਵ ਪਦਾਰਥ ਸੁਭੇ ਪ੍ਰਾਪਤ ਹੁੰਦੇ ਜਾਣ। [2]ਦੂਰ ਹੋਈਆਂ ਹੋਣ। [3]ਨਾਂ ਤਾਂ ਫੁਰਨਾਂ ਹੀ ਹੁੰਦਾ ਹੈ (ਤੇ ਲਾਂ ਹੀ) ਕਿਸੇ ਥਾਂ (ਕਰਾਮਾਤ)ਲਗਾਂਵਦੇ ਹਨਾ
[4]ਤਾਂ ਉਸ (ਅੰਦਰਲੇ ਟਿਕੇ) ਟਿਕਾਣੇ ਤੋਂ ਉੱਠਣ। [5]ਉਸ ਸਿੱਖ ਨੇ ਕਿਹਾ। [6]ਗੁਰੂ ਜੀ ਨੇ ਕਿਹਾ। [7](ਗੁਰੂ ਜੀ ਦਾ) ਹੁਕਮ।

ਜੋਰਤਿ ਬੋਲਾ॥੨੩॥"ਪੁਰਖ ਹਮਕੋ ਸੁਧਿ ਨਹਿੰਦਈ॥ਐਸੇ ਮਹਾਂ ਪੁਰਖ ਸੁਖ ਮਈਨਹਿੰ ਮਹਿਮਾ ਕਥਿਕਹੀ ਸੁਨਾਇ। ਗੁਜ਼ਰ ਗਈ ਪਰ ਆਜ ਬਤਾਇ' ॥੨੪॥ ਕਹਨੋ ਪੀਰ 'ਤੁਮ ਦੁਨੀਆਂ ਨਰ ਹੋ। ਕਯਾ ਮਹਿਮਾ ਲਖਿ ਧਾਰਤਿ ਉਰ ਹੋ। ਗੁਰੁ ਮਹਿਮਾ ਹਮ ਭੀ ਨਹਿੰ ਜਾਨਹਿੰ। ਤੌ ਕੈਸੇ ਤੁਝ ਨਿਕਟ ਬਖਾਨਹਿੰ'॥੨੫॥ਕਹਨੋ ਸ਼ਾਹੁ'ਹਿੰਦੂ ਤਨੁ ਸੋਇ। ਕਹਿਨੀ ਬਨੈ ਨ ਮਹਿਮਾ ਜੋਇ। ਤੁਰਕਨਿ ਮਤ ਮਹਿੰ ਦੋਸ਼ ਗਨੈਤੇ। ਅਸਿ ਤਰੀਫ ਕਨੋਂ ਆਪ ਕਰੈਤੇ ?*'॥੨੬॥ ਬਹੁਰ ਪੀਰ ਕਹਿ 'ਸ਼ਾਹੁ ਲਖੀਜੈ। ਮਹਿਮਾ ਕੋ ਕਾਰਨ ਸੁਨਿ ਲੀਜੈ। ਹਮ ਸਭਿ ਪੀਰ ਜਾਤਿ ਦਰਗਾਹ। ਸਭਿ ਕੀ ਬਾਤਿ ਹੋਤਿ ਇਨ ਪਾਹ ॥ ੨੭ ॥ ਅੰਤਹਿਪੁਰ[1] ਤੇ ਨਿਕਸਹਿੰ ਬਾਹਰ। ਸਭਿ ਕੋ ਦਰ-ਸ਼ਨ ਦੇ ਕਰਿ ਜ਼ਾਹਰ। ਇਨ ਸੌਂ ਪੀਰਨਿ ਮੇਲਾ ਹੋਈ। ਅਪਰ ਕੀਨਿ ਤਹਿਕੀਕ ਨ ਕੋਈ' ॥੨੮॥ ਸਭਿ ਜਾਨਤਿ ਭੇ ਮਿਲਿ ਤਿਸ ਠੌਰ। ਇਹ ਖੁਦਾਇ ਕੈ ਅੰਤਰ ਔਰ[2]। ਸ਼੍ਰੀ ਨਾਨਕ ਗਾਦੀ ਜੋ ਪਾਵੈ। ਸੋ ਸਰੂਪ ਤਹਿੰ ਨਦਰੀ ਆਵੈ ॥੨੯ ॥ ਜੇ ਨਿਸ਼ਚਾ ਇਮ ਕਹੇ ਨ ਠਾਨਹਿ। ਬੂਝਹੁ ਅਪਰ ਪੀਰ ਜੇ ਜਾਨਹਿੰ'। ਜਹਾਂਗੀਰ ਸੁਨਿਕੈ ਜਬਿ ਲਹਨੋ। 'ਕਨੋਂ ਨ ਪੀਰ ਜੀ ਆਗੇ ਕਹਨੋ ? ॥੩੦॥ ਅਦਬ ਰਾਖਿ, ਕਰਿ ਬੰਦ ਖ਼ਲਾਸੀ। ਲੇਤਿ ਅਸੀਸ ਤਿਨਹੁ ਕੇ ਪਾਸੀ†'।ਸੁਨਤਿ ਪੀਰ ਉੱਤਰ ਦਿਯ ਐਸੇ। 'ਗੁਰੁ ਅਛਤ ਹਮ ਕਹਤਿ ਨ ਕੈਸੇ ॥੩੧॥ ਜਬਿ ਮੁਰਾਦਿ ਤਿਨ ਹਾਸਲੁ ਹੁਈ। ਦੇਖਿ ਭੁਲੇ[3]

---

[1]ਅੰਦਰਲੇ ਟਿਕਾਣਿਓਂ। [2](ਇਨ੍ਹਾਂ ਤੋਂ ਵਡਾ) ਹੋਰ ਕੋਈ ਨਿਸ਼ਚੇ ਨਹੀਂ ਕੀਤਾ। [3]ਇਹ ਖ਼ੁਦਾ ਹੈ ਜਾਂ ਅੰਦਰ ਹੋਰ ਹੈ--ਭਾਵ ਖ਼ੁਦਾ ਤੇ ਇਨ੍ਹਾਂ ਵਿਚ ਫਰਕ ਸਹੀ ਨਹੀਂ ਹੁੰਦਾ। [3]ਭਾਵ ਗੁਰੂ ਜੀ ਦਾ ਫੜੇ ਜਾਣਾ ਉਹਨਾਂ ਦਾ ਆਪਣਾ ਚੋਜ ਸੀ, ਸੋ ਜਦ ਵਰਤ ਗਿਆ (=ਫੜੇ ਗਏ) ਅਸੀਂ (ਉਹਨਾਂ ਦਾ ਕਸ਼ਟ) ਵੇਖਕੇ ਭੁੱਲ ਗਏ (=ਘਬਰਾ ਗਏ ਕਿ ਇਹ ਇਨ੍ਹਾਂ ਦਾ ਆਪਣਾ ਚੋਜ ਨਹੀਂ ਕਸ਼ਟ ਹੈ, ਤਦੋਂ) ਫੇਰ (ਸਤਿਗੁਰਾਂ ਨੇ ਸਾਨੂੰ) ਹੋਸ਼ ਦਿਤੀ ਕਿ ਸਾਡੀ ਖੇਲ ਵਿਚ ਕੋਈ ਨਾ ਆਓ, ਸਭ ਨੂੰ ਇਹੀ ਆਗਯਾ ਹੈ ਆਦਿ। (ਅ) 'ਭੁਲੇ' ਦੀ ਥਾਂ ਪਾਠ 'ਭੁਲੇ' ਭੀ ਹੈ, ਤਾਂ ਅਰਥ ਐਉਂ ਲਗੇਗਾ:--ਜਦੋਂ ਉਹਨਾਂ ਦੀ ਮੁਰਾਦ ਪੂਰੀ ਹੋ ਗਈ, ਭਾਵ ਸਖਤ ਕਸ਼ਟਾਂ ਵਿਚ ਅਡੋਲ ਰਹਿਕੇ ਸਚਖੰਡ ਚਲੇ ਗਏ, ਅਸਾਂ ਵੰਗੀ ਤਰ੍ਹਾਂ ਵੇਖ ਲਿਆ (ਕਿ ਓਹ ਸਹਿਜ ਅਵਸਥਾ ਵਿਚੋਂ ਹਿੱਲੇ ਨਹੀਂ) ਤਾਂ ਤੁਹਾਨੂੰ (ਹੁਣ) ਖਬਰ ਦਿਤੀ ਹੈ। (ਓਦੋਂ ਇਸ ਕਰਕੇ ਨਹੀਂ ਦਿਤੀ ਕਿ) ਸਤਿਗੁਰਾਂ ਸਭ ਨੂੰ ਆਗਿਆ ਦੇ ਰੱਖੀ ਸੀ ਕਿ ਸਾਡੀ ਖੇਲ ਵਿਚ ਕੋਈ ਨਾ ਆਓ। *ਇਸ ਤੋਂ ਭੀ ਓਹ ਪਤਾ ਚਲਦਾ ਹੈ ਕਿ ਜਹਾਂਗੀਰ ਦੇ ਦਿਲ ਵਿਚ ਤਅੱਸ਼ਬ ਸੀ ਜੋ ਉਸ ਨੇ ਤੋਜ਼ਕਿ ਜਹਾਂਗੀਰੀ ਵਿਚ ਆਪ ਮੰਨਿਆ ਹੈ। †ਇਥੋਂ ਜਾਪਦਾ ਹੈ ਕਿ ਜਹਾਂਗੀਰ ਨੂੰ ਆਪਣੀ ਕਾਲੀ ਕਰਤੂਤ ਦਾ ਪਤਾ ਸੀ।

ਹਮ ਪੁਨ ਸੁਧਿ ਦਈ। ਸਭਿ ਪ੍ਰਤਿ ਆਇਸੁ ਗੁਰੁ ਉਚਾਰੀ।–ਆਇ ਨ ਕੋ ਹਮ ਖੇਲ ਮਝਾਰੀ–॥੩੨॥ ਹੁਕਮ ਦਿਯੋ ਬਿਧ ਸ਼ਿਵ ਕੋ ਐਸੇ।–ਖੇਲ ਬਿਖੈ ਤੁਮ ਆਉ ਨ ਕੈਸੇ। ਅਸ ਹਮ ਨੇ ਹੀ ਖੇਲ ਪਸਾਰੀ। ਕੋ ਸੁਰ ਕਰਹਿ ਨ ਸ਼ਕਤਿ ਜਿ ਭਾਰੀ–॥੩੩॥ ਜੇ ਨਵ ਨਾਥ ਸਿੱਧ ਚਵਰਾਸੀ। ਪੀਰ ਫਕੀਰ ਸਤੀ ਸੰਨਆਸੀ। ਹੁਕਮ ਤ੍ਰਾਸ ਤੇ ਹਟਿ ਸਮੁਦਾਏ। ਨਹੀਂ ਸ਼ਕਤਿ ਕੋ ਲਾਵਨਿ ਆਏ ॥੩੪॥ ਸ਼੍ਰੀ ਅਰਜਨ ਸਭਿ ਬਿਧਿ ਸਮਰੱਥ। ਲਾਖਹੁੰ ਕਾਨੀ ਦਾਹਨ ਹੱਥ[1]। ਬਾਮ ਬਿਖੈ ਸੋ ਧਰਤਿ ਕਰੈਰੈਂ।ਜੇ ਕਰਿ ਇਕ ਕਾਨੀ ਕਬਿ ਛੈਰੈਂ ॥੩੫॥ ਨਹੀਂ ਸ਼ਾਹੁ ਨਹਿ ਪ੍ਰਜਾ ਰਹੰਤੀ। ਗਗਨ ਨ ਅਵਨੀ ਕਿਤਹੁੰ ਦਿਸੰਤੀ। ਸਭਿ ਮਰਦਨ ਕਰਿ ਗਰਦ ਉਡੰਤੇ। ਕੋ ਬਲ ਕਰਿ ਨਹਿ ਅੱਗੂ ਟਿਕੰਤੇ ॥੩੬॥ ਕਰਨਿ ਪਰੰਤੁ ਹੁਤੋ ਤਿਨ ਤੈਸੇ। ਬਲ ਹੋਤੇ ਨਿਰਬਲ ਭੇ ਐਸੇ[2]। ਉਰ ਬਿਸ਼ੇਖਤਾ ਇਹ ਤਿਨ ਕੇਰੀ। ਫੁਰਨ ਉਥਾਨ ਨ ਕਰਿੰ ਕਿਸ ਬੇਰੀ ॥ ੩੭ ॥ ਸਹਜਿ ਬ੍ਰਿੱਤਿ ਤੇ ਨਿਤ ਚਿਤ ਸੀਤਲ। ਮਗਨ ਸਦਾ ਆਤਮ ਰਸ ਹੀਤਲ। ਜੀਵਨਿ ਮੁਕਤਿ ਅਵਸਥਾ ਝੂਲਤਿ। ਬ੍ਰਿੱਤਿ ਏਕ ਰਸ ਕਬਹੁੰ ਨ ਭੂਲਤਿ ॥੩੮॥ ਦੁਖ ਜਥਿ ਨਿਕਸੇ ਹੁਇ ਦੁਖ ਖਾਨ[3]।ਸੋ ਸੁਖ ਰੂਪ, ਦਯਾ ਕੀ ਬਾਨ। ਪ੍ਰਾਨ ਤਜਾਗ ਕਰਿ ਰਾਵੀ ਤੀਰ। ਚੰਦਨ ਚਿਖਾ ਜਲਾਇ ਸਰੀਰ* " ੩੯॥ ਬਹੁ ਸੰਗਤਿ ਮਿਲਿ ਭੀ ਇਕ ਥਾਇੰ। ਘਨ ਕੀ ਸਮ ਫੂਲਨਿ ਬਰਖਾਇ। ਅਤਰ ਅੰਬੀਰਨਿ ਅਲਤਾ ਡਾਲਿ। ਲਵਪੁਰਿ ਪੂਰਣ ਭਾ ਤਿਸ ਕਾਲ ॥ ੪੦ ॥ ਕਿਰਤਨੁ ਬਹੁਤ ਭਯੋ ਤਿਸ ਥਾਨ'। ਸੁਨਤਿ ਸ਼ਾਹੁ ਅਤਿ ਭਯੋ ਹਿਰਾਨ। ਨਹੀਂ ਪੀਰ ਢਿਗ ਬੋਲਨੋ ਗਯੋ। ਕਰਿ ਬੰਦਨ ਘਰ ਆਵਤਿ ਭਯੋ ॥ ੪੧ ॥–ਕਰਨੋ ਚੰਦੂ ਨੇ ਇਹ ਅਪਰਾਧੂ। ਮੋਕਹੁ ਦੋਸ਼ ਦੇਤਿ ਗਨ ਸਾਧੂ। 'ਰਾਖਹਿ ਚੋਰ' ਕਰਤਿ ਸੋ ਚਾਰੀ। ਕਹਿਤਿ ਕੂਰ ਮੁਝ ਪ੍ਰਤਿ ਦੁਰਚਾਰੀ॥੪੨॥ ਕਰਨੋ ਕੁਕਰਮ ਸਕਲ ਇਹ ਤਾਂਹੀ। ਮੁਝ ਕੋ ਗੇਰਹਿ ਦੋਜ਼ਕ ਮਾਂਹੀ। ਨਾਂਹਿ ਤ ਅਬਿ ਤਿਨ

[1]ਲੱਖਾਂ (ਸ਼ਕਤੀ ਰੂਪੀ) ਕਲਮਾਂ ਸੱਜੇ ਹੱਥ ਵਿਚ। [2]ਪਰ ਉਨ੍ਹਾਂ ਨੇ ਕਰਨਾ ਹੀ ਐਸਾ ਸੀ (ਜੈਸਾ ਉਨ੍ਹਾਂ ਨੇ ਕੀਤਾ, ਭਾਵ ਕਸ਼ਟ ਸਹਾਰਿਆ), ਇਸ ਲਈ ਬਲ ਹੁੰਦਿਆਂ ਨਿਰਬਲ ਹੋਏ ਰਹੇ। [3]ਜੇ ਦੁਖ (ਖਾਨ=) ਖ਼ਾਨੇ ਵਿਚ ਭਾਵ ਦਿਲ ਵਿਚ ਹੋਵੇ ਤਾਂ ਦੁਖ ਬਾਹਰ ਬੀ ਨਿਕਲੇ, ਭਾਵ ਕਿ ਗੁਰੂ ਜੀ ਦੇ ਹਿਰਦੇ ਵਿਚ ਕੋਈ ਦੁਖ ਨਹੀਂ ਸੀ, ਸੋ ਦੁਖ ਦੀ ਹੂੰ ਤਕ ਬਾਹਰ ਨਹੀਂ ਆਈ। [ਪੰਜਾਬੀ ਮੁਹਾਵਰਾ ਹੈ, ਖਾਨਿਓਂ ਗਈ=ਦਿਲੋਂ ਗਈ]।

*ਥ ਹੋਰ ਲਿਃ ਨੁਸਃ ਵਿਚ ਵੀ ਇਹੋ ਪਾਠ ਹੈ। ਦੇਖੋ ਅੰਸੂ ੩੮,ਅੰਕ ੨੬ ਦੀ ਹੇਠਲੀ ਟੂਕ।

ਕੋ ਸੁਤ ਤੀਰ। ਬਖ਼ਸ਼ਾਵੌਂ ਅਪਰਾਧ ਗਹੀਰ ॥ ੪੩ ॥ ਕਰੌਂ ਪ੍ਰਸੰਨ ਚੰਦੂ ਗਹਿ ਦੈਹੌਂ। ਹਾਥ ਜੋਰਿ ਕਰਿ ਖਤਾ ਛਿਮੈ ਹੌਂ। ਬਿਨ ਅਪਰਾਧ ਹੋਇ ਹੌਂ ਤਬੈ।ਸ਼੍ਰੀ ਹਰਿ ਗੋਵਿੰਦ ਖੁਸ਼ਿ ਹੈਂ ਜਬੈ–॥੪੪॥ ਇਮ ਬਿਚਾਰ ਕਰਿ ਭੂਸ਼ਨ ਕੀਨਿ। ਗੁਰਨਿ ਪ੍ਰਤੀਖਤਿ ਹੋਇ ਅਧੀਨ ।–ਆਵਹਿ ਤੂਰਨਿ–ਚਾਹਤਿ ਸ਼ਾਹੁ ।–ਗਯੋ ਵਜ਼ੀਰ ਖਾਨ ਅਬਿ ਪਾਹੁ–॥੪੫॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਭਾਸੇ 'ਪੀਰ ਅਤੈ ਸ਼ਾਹੁ ਸੰਬਾਦ' ਪ੍ਰਸੰਗ ਬਰਣਨੰ ਨਾਮ ਚਤੁਰ ਸ਼ਸ਼ਠੀ ਅੰਸੂ ॥ ੬੪ ॥

੬੫. [ਵਜ਼ੀਰ ਖਾਂ ਵਾਪਸ ਆਇਆ]।

ਦੋਹਰਾ ॥ ਖਾਂ ਵਜ਼ੀਰ ਉਰ ਹਰਖ ਧਰਿ ਪਹੁੰਚਜੋ ਸਤਿਗੁਰ ਪਾਸ। ਨੰਮ੍ਰਿ ਹੋਇ ਬੰਦਨ ਕਰੀ ਜਲ ਦਰਸ਼ਨ ਜਿਸ ਪਨਾਸ॥੧॥ਚੌਪਈ॥ਪਿਖਿ ਸ਼੍ਰੀ ਹਰਿਗੋਵਿੰਦ ਉਚਾਰੇ।'ਆਉ ਵਜ਼ੀਰ ਖਾਂਨ ਗੁਰ ਪਯਾਰੇ।ਸਹਤ ਕੁਟੰਬ ਕੁਸ਼ਲ ਹੈ ਤੇਰੇ?। ਕਹਹੁ ਸ਼ਾਹੁ ਕੀ ਸੁਧਿ ਜਿਮ ਹੇਰੇ ?॥੨॥ਕ੍ਰਿਪਾ ਭਰੇ ਸੁਨਿ ਸੁੰਦਰ ਬੈਨ। ਹੁਇ ਵਜ਼ੀਰਖਾਂ ਕੇ ਤਰ [1]ਨੈਨ।ਹਾਥ ਜੋਰ ਕਹਿ'ਮਿਹਰ ਤੁਮਾਰੀ।ਜੁਕਤਿ ਕੁਟੰਬ ਕੁਸ਼ਲ ਬਿਧਿ ਸਾਰੀ॥੩॥ ਮੈਂ ਰਾਵਰਿ ਤੇ ਕਰਿਹੌਂ ਲਾਜਾ। ਸਰਨੋ ਨ ਕੈਸੇ ਕੋ ਸ਼ੁਭ ਕਾਜਾ। ਤਊ ਆਪ ਸਭਿ ਘਟ ਕੇ ਮਾਲਿਕ। ਹਿਤ ਅਨਹਿਤ ਲਖਿ ਲਿਹੁ ਤਤਕਾਲਕ॥੪॥ ਬਰਤੈ ਸਰਬ ਆਪ ਕੀ ਮਰਜ਼ੀ। ਦਾਸ ਧਰਮ ਕ੍ਰਿਤ ਠਾਨਤਿ ਅਰਜ਼ੀ। ਚੰਦੂ ਸੰਘਾਰਨਿ ਬਿਨਾ ਨ ਆਛੇ। ਚਾਰੀ ਕਰਤਿ ਸ਼ਾਹੁ ਢਿਗ ਗਾਛੇ[2] ॥ ੫ ॥ ਗੁਰੁ ਦ੍ਰੋਹੀ ਦੀਰਘ ਅਪਰਾਧੀ। ਬ੍ਰਿੰਦ ਪ੍ਰਪੰਚ ਰਚਹਿ ਜਨੁ ਬਜਾਧੀ। ਛਿਮਾ ਆਪਿ ਕੋ ਕਜੋਂ ਬਨਿ ਆਵੈ। ਜਬਿ ਲੌ ਦੁਸ਼ਟ ਦ੍ਰਿਸ਼ਟਿ ਦਰਸਾਵੈ॥੬॥ ਜਤਨ ਕਰਹੁ ਮਾਰਨਿ ਕੋ ਜਬੈ। ਕਿਸ ਤੇ ਰੁਕਹੁ ਨ, ਹਤਿ ਹੋ ਤਬੈ[3]। ਪਠਜੋ ਸ਼ਾਹੁ ਮੁਝ ਪਾਸ ਤੁਮਾਰੇ। ਪ੍ਰੇਮ ਬਿਨੈ ਜੁਤਿ ਬਚਨ ਉਚਾਰੇ ॥੭ ॥–ਪ੍ਰਾਨ ਦਾਨ ਮੁਝ ਕੋ ਗੁਰੁ ਦੀਨੋ। ਅਬਿ ਦਰਸ਼ਨ ਦਿਹੁ ਗਯਾਨ ਪ੍ਰਬੀਨੋ–। ਕਰਤਿ ਪ੍ਰਤੀਖਨਿ ਨਿਸ ਦਿਨ ਚਾਹਤਿ।–ਕਬਹਿ ਬਿਲੋਕੌਂ– ਮਹਾਂ ਉਮਾਹਤਿ ॥ ੮ ॥ ਪ੍ਰਥਮ ਗਯੋ ਉਮਰਾਵ ਜੁ ਮੁਰਿ ਕੈ। ਨਹਿੰ ਦਰਸੇ ਚਿਤ ਚਿੰਤਾ ਧਰਿ ਕੈ। ਮੋਹਿ ਹਕਾਰਨਿ ਕਰਿ ਸਮੁਝਾਯੋ। ਅਧਿਕ ਪ੍ਰੇਮ ਤੇ ਇਤਹਿ ਪਠਾਯੋ ॥ ੯ ॥ ਉਚਿਤ ਆਪ ਕੋ ਦਰਸ਼ਨ ਦੀਜਹਿ। ਸਰਬ ਸਿੱਧ ਕਾਰਜ ਕਰਿ ਲੀਜਹਿ'। ਸ਼੍ਰੀ ਹਰਿ ਗੋਵਿੰਦ ਸੁਨਤਿ ਬਖਾਨਾ। 'ਅਟਕ ਪਰੀ ਇਕ ਕਠਨ ਮਹਾਨਾ ॥ ੧੦ ॥ ਜਬਿ ਹਮ ਪ੍ਰਵਿਸ਼ੇ ਦੁਰਗ ਮਝਾਰੀ। ਭਯੋ ਕੈਦੀਅਨਿ ਕੋ ਸੁਖ ਭਾਰੀ। ਖਾਨ ਪਾਨ ਤੇ ਭਏ ਸੁਖਾਰੇ।

---

[1] ਤਰਬਤਰ (ਅ) ਨੀਵੇਂ। [2] ਜਾ ਜਾ ਕੇ। [3] ਜਦੋਂ ਮਾਰਨ ਦਾ ਜਤਨ ਕਰੋ ਤਾਂ ਫਿਰ ਕਿਸੇ ਦੇ ਰੋਕਿਆਂ ਨਾ ਰੁਕਣਾ, ਤਬੈ (=ਉਸੇ ਵੇਲੇ) ਮਾਰ ਦੇਣਾ।

ਛੁਟਨਿ ਭਰੋਸਾ ਮਨ ਮਹਿੰ ਧਾਰੋ॥੧੧॥ਅਬਿ ਸੁਨਿ ਲੀਨੋ–ਸ਼ਾਹੁ ਹਕਾਰੇ–। ਪਰੇ ਸ਼ਰਨਿ ਬਹੁ ਬਿਨੈ ਉਚਾਰੇਂ:–ਰਾਵਰਿ ਬਿਨਾ ਨ ਹਮ ਗਤਿ ਕਾਈ।ਕੈ ਮਾਰਹੁ ਕੈ ਦੇਹੁ ਜਿਵਾਈ–॥ ੧੨ ॥ ਹਮਰੇ ਸਦਾ ਪ੍ਰਤੱਗਜਾ ਇਹੀ ।ਸ਼ਰਨਿ ਪਰੇ ਕਹੁ ਤਜਾਗਤਿ ਨਹੀਂ । ਜੋ ਨਰ ਆਰਤਿ ਕਹਿ ਇਕ ਬੇਰਾ ।–ਸ਼੍ਰੀ ਹਰਿ ਗੋਵਿੰਦ ਮੈਂ ਅਬਿ ਤੇਰਾ–॥੧੩॥ ਕਜਾ ਗਿਨਤੀ ਹੈ ਇਹਾਂ ਬਚਾਵਨਿ। ਨਿਕਟ ਨ ਦੇਉਂ ਦੂਤ ਜਮ ਆਵਨਿ । ਦਾਸ ਜਿਯਤਿ ਕੀ ਰੱਛ ਨ ਕਰੈਂ। ਮ੍ਰਿਤਕ ਭਏ ਕਿਮ ਦੁਖ ਪਰਹਰੈਂ?॥੧੪॥ਜਨ ਕੀ ਕਰੋਂ ਕਾਮਨਾ ਪੂਰਨ । ਸੰਕਟ ਤੇ ਉਬਾਰ ਕਰਿ ਝੂਰਨਿ । ਮਰਨ ਪ੍ਰਯੰਤ ਨਰਿੰਦਨਿ ਕੈਦਿ। ਨਹਿੰ ਛੁਟਨਿ ਕੀ ਰਿਦੇ ਉਮੈਦ ॥ ੧੫ ॥ ਇਨ ਕੋ ਛੋਰਨਿ ਸ਼ਾਹੁ ਜਿ ਮਾਨਹਿ । ਤਬਹਿ ਹਕਾਰਨਿ ਹਮ ਕੋ ਠਾਨਹਿ । ਨਾਂਹਿ ਤ ਰਹੈਂ ਇਸੀ ਹਮ ਥਾਨ । ਪਾਰਨਿ ਕਰਹਿੰ ਮਹੀਪ ਮਹਾਨ ॥ ੧੬ ॥ ਅਰੁ ਗੁਰੁ ਦੋਹੀ ਗਹੈ ਨ ਥਿਰਤਾ । ਪਰਹਿ ਨਰਕ ਮਹਿੰ ਕੁਮ੍ਰਿਤੁ ਮਰਿਤਾ। ਕਾਲ ਨਜੀਕ ਆਇ ਅਬਿ ਹੋਵਾ । ਸਹਤ ਕੁਟੰਬ ਸਦਨ ਦੇ ਖੋਵਾ ॥ ੧੭ ॥ ਅਬਿ ਤੁਮ ਗਮਨਹੁ ਸ਼ਾਹਿ ਕਿ ਪਾਸਿ । ਕਰਹੁ ਕੈਦੀਅਨਿ ਕਥਾ ਪ੍ਰਕਾਸ਼। ਇਨਹੁ ਸਮੇਤ ਦੁਰਗ ਨਿਕਸੈ ਹੈਂ । ਨਾਂਹਿ ਤ ਬੈਠੇ ਇਹਾਂ ਰਹੈ ਹੈਂ”॥ ੧੮ ॥ ਸੁਨੇ ਵਜ਼ੀਰ ਖਾਨ ਗੁਰੁ ਬੈਨ । ਬਿਖਮ ਬਾਤ, ਨਿਜ ਬਸਿ ਜੋ ਹੈ ਨ । ਕਹਨੋ ਨ ਗਯੋ ਬਿਚਾਰਤਿ ਰਹਨੋ ।–ਮਾਨਹਿ ਸ਼ਾਹੁ ਕਿ ਨਹਿੰ–ਚਿਤ ਲਹਨੋ॥੧੯॥ ਤਊ ਗਿਨਤਿ ਮਨ– ਬਿਖਮ ਨ ਕੋਈ । ਸ਼ਕਤਿ ਅਨੰਤ ਗੁਰੂ ਮਹਿੰ ਹੋਈ । ਅਨਬਨ ਭੀ ਸਭਿ ਲੇਹਿੰ ਬਨਾਇ। ਬਨੀ ਬਾਤ ਕੋ ਦੇਂ ਬਿਗਰਾਇ ॥ ੨੦ ॥ ਮੇਰੋ ਧਰਮ, ਬਚਨ ਗੁਰ ਮਾਨੋਂ । ਜਿਮ ਕਹਿੰ ਤਿਮ ਚਲਿ ਸ਼ਾਹੁ ਬਖਾਨੋਂ । ਫੇਰੋਂ ਨਹਿ, ਗਮਨੋਂ ਅਨੁਸਾਰੇ–। ਇਮ ਬਚਾਰਿ ਕਰਿ ਬਚਨ ਉਚਾਰੇ ॥ ੨੧ ॥ ‘ਦਯਾ ਕਰਨਿ ਕੀ ਬਾਨਿ ਤੁਮਾਰੀ । ਨਿਕਟ ਦੁਖੀ ਭੇ ਸ਼ਰਨਿ ਅਗਾਰੀ । ਅਪਨਿ ਪ੍ਰਤੱਗਜਾ ਕਰਹੁ ਨਿਬਾਹਿਨ । ਸਦਾ ਸਹਾਇਕ ਸੰਸੈ ਨਾਂਹਿਨ’ ॥ ੨੨ ॥ ਇਮ ਕਹਿ ਸੁਨਿ ਕੈ ਹੁਇ ਅਸੁਵਾਰ । ਗਮਨਨੋ ਪੰਥ ਸ਼ੀਘ੍ਰਤਾ ਧਾਰਿ । ਗਯੋ ਸ਼ਾਹੁ ਢਿਗ ਬੈਠਨੋ ਦੇਖਿ। ਕਰੀ ਬੰਦਗੀ ਨਿੰਮ੍ਰ ਬਿਸ਼ੇਖ॥੨੩॥ ਕਹਨੋ ਸ਼ਾਹੁ‘ਗੁਰੁ ਕੀ ਸੁਧਿ ਦੇਹੁ । ਕਰਨੋ ਕਿ ਨਹਿੰ ਆਵਨਿ, ਲਖਿ ਨੇਹੁ। ਅਧਿਕ ਪ੍ਰਤੀਖਨਿ ਮੈਂ ਨਿਤ ਕਰਿਤਾ । ਦਰਸ਼ਨ ਦੇਹਿ ਬਿਘਨ ਗਨ ਹਰਤਾ’ ॥ ੨੪ ॥ ਸੁਨਿ ਵਜ਼ੀਰ ਖਾਂ ਜੁਗ ਕਰ ਬੰਦਿ। ਕਹਤਿ ਸ਼ਾਹੁ ਸੋਂ ਦੇਤਿ ਅਨੰਦ । ‘ਸਦਾ ਚਹਤਿ ਹੈਂ ਕੁਸ਼ਲ ਤੁਮਾਰੇ। ਕ੍ਰਿਪਾ ਭਰੇ ਗੁਰ ਬਾਕ

ਉਚਾਰੇ ॥ ੨੫॥ ਪਰਜੋ ਕਾਜ ਅਬਿ ਐਸੋ ਆਇ। ਕਰਨੋ ਕਠਨ ਸੁ ਜਾਨਜੋ ਜਾਇ। ਤੁਮਰੇ ਕਹੇ ਬਿਨਾਂ ਨਹਿ ਹੋਇ। ਨਤੁ ਲਜਾਵਤਿ ਮੈਂ ਕਰਿਕੈ ਸੋਇ:–॥ ੨੬ ॥ ਮਹਿਪਾਲਕ ਕੈਦੀ ਸਮੁਦਾਇ। ਪਰੇ ਸ਼ਰਨਿ ਸਤਿਗੁਰੁ ਕੀ ਧਾਇ। ਅਪਨੋ ਬਿਰਦ ਬਿਚਾਰਨਿ ਕੀਨਿ। ਨਹੀਂ ਦੁਰਗ ਪਗ ਬਾਹਰਿ ਦੀਨ ॥੨੭॥–ਜੇ ਕਰਿ ਏ ਸਗਰੇ ਛੁਟਿ ਜਾਇੰ। ਤੌ ਹਮਰੋ ਚਲਿਬੋ ਬਨਿ ਆਇ। ਨਾਂਹਿ ਤ ਬੈਠੇ ਹਮ ਇਸ ਥਾਨ। ਸਿਮਰਹਿਂ ਸ਼੍ਰੀ ਨਾਨਕ ਭਗਵਾਨ–' ॥ ੨੮ ॥ ਸੁਨਤਿ ਸ਼ਾਹੁ ਨੇ ਰਿਦੈ ਬਿਚਾਰੀ। 'ਕਰੀ ਮੁਹਿੰਮ ਲਗਜੋ ਧਨ ਭਾਰੀ। ਮਰਜੋ ਬਿੰਦ ਲਸ਼ਕਰ ਤਿਸ ਕਾਲ। ਤਬਿ ਪਕਰੇ ਦੁਰ-ਬ੍ਰਿਤਿ ਮਹਿਪਾਲ[1] ॥ ੨੯॥ ਹੋਹਿ ਮਵਾਸੀ[2] ਦੇਸ਼ ਬਿਗਾਰਹਿਂ। ਲੂਟਿ ਕੂਟਿ ਮਮ ਨਗਰ ਉਜਾਰਹਿਂ। ਅਨਿਕ ਜਤਨ ਤੇ ਬਲ ਬਹੁ ਲਾਏ। ਦੁਸ਼ਟ ਮਹੀਪਤਿ ਤਬਿ ਪਕਰਾਏ ॥੩੦॥ ਕਿਮ ਛੋਰਨਿ ਅਬਿ ਤਿਨ ਕੋ ਹੋਇ। ਦੰਡ ਉਚਿਤ ਅਪਰਾਧੀ ਜੋਇ। ਨਿਕਸ ਕੈਦ ਤੇ ਪਾਇੰ ਫਤੁਰ। ਕੇਤਿਕ ਦੇਸ਼ ਮਿਲਾਵਹਿਂ ਧੂਰਿ' ॥ ੩੧ ॥ ਸੁਨਿ ਵਜ਼ੀਰਖਾਂ ਗਿਰਾ ਉਚਾਰੀ। 'ਰਾਵਰ ਕੋ ਪ੍ਰਤਾਪ ਹੈ ਭਾਰੀ। ਕਰੈ ਜੋਰ,ਕੌ ਅਰੈ ਨ ਆਗੇ। ਸੁਨਹਿ ਨਾਮ ਤੌ ਦੁਸ਼ਮਨ ਭਾਗੈਂ ॥੩੨॥ ਤੁਮ ਤਨ ਕੀ ਕਰਿ ਖ਼ੈਰ ਖ਼ੁਦਾਇ। ਇਸ ਕੇ ਸਮ ਨਹਿ ਵਸਤੁ ਕਾਇ। ਜੀਵਨ ਲਗਿ ਹੈ ਸਕਲ ਸਮਾਜ। ਦੇਸ਼, ਕੋਸ਼, ਸੈਨਾ, ਸਭਿ ਰਾਜ ॥੩੩॥ ਨਿਜ ਸਰੀਰ ਕੀ ਕੁਸ਼ਲ ਬਿਚਾਰੋ। ਅਪਰ ਨ ਰਿਦੈ ਕਛੂ ਤੁਮ ਧਾਰੋ। ਨਰ ਤਨ ਦੁਰਲਭ ਪੁਨ ਅਸ ਹੋਨਿ। ਜਹਾਂ ਪਨਾਹ ! ਸਕਲ ਸੁਖ ਭੋਨ ॥੩੪॥ ਇਹ ਫਰੇਬ ਸਭਿ ਚੰਦੂ ਕਰੇ। ਦੁਰਗੁ ਜੁ ਅਸ ਮਹਿਂ ਸਤਿ-ਗੁਰੁ ਥਰੇ। ਅਬਿ ਤੌ ਕਰਨਿ ਬਨਤਿ ਹੈ ਤੈਸੇ। ਸ਼੍ਰੀ ਹਰਿ ਗੋਵਿੰਦ ਉਚਰੈਂ ਜੈਸੇ ॥ ੩੫ ॥ ਗੁਰੁ ਪ੍ਰਤਿਕੂਲ ਆਪ ਜਬਿ ਹੋਵਹੁ। ਤ੍ਰਾਸ ਬਿਸਾਲ ਨਿਸਾ ਮਹਿਂ ਜੋਵਹੁ। ਕਰਹੁ ਆਪ ਜੈਸੇ ਮਨ ਭਾਵੈ। ਜਿਸ ਤੇ ਸੁਖ ਤੁਮਰੋ ਤਨ ਪਾਵੈ ॥ ੩੬ ॥ ਮਸਲਤਿ ਨਹੀਂ ਅਪਰ ਕੀ ਲੀਜਹਿ। ਜਾਨਿ ਸ਼ੁਭਾਸ਼ੁਭ ਆਪਹਿ ਕੀਜਹਿ। ਹਮ ਤੌ ਚਾਹਤਿ ਕੁਸ਼ਲ ਤੁਮਾਰੀ। ਕਾਯਾਂ ਰਹੈ ਸਦੀਵ ਸੁਖਾਰੀ' ॥੩੭॥ ਸੁਨਿ ਵਜ਼ੀਰ ਖਾਂ ਕੇ ਬਚ ਸ਼ਾਹੁ। ਗਿਨਤੀ ਅਨਿਕ ਗਿਨਤਿ ਮਨ ਮਾਹੁ। ਕਹਜੋ 'ਜਿ ਕੈਦ ਬਿਖੈ ਮਹਿਪਾਲਾ। ਛੋਡਨਿ ਕੋ ਜਿ ਕਹੌਂ ਇਹ ਕਾਲਾ ॥੩੮॥ ਦੈ ਕਰਿ ਦੰਡ ਸਕਲ ਛੁਟਿ ਜਾਵਹੁ। ਨਹਿ ਆਗੈ ਪੁਨ ਰਾਰ ਉਠਾਵਹੁ। ਦਰਬ ਕਰੋਰਨਿ ਲਗਿ ਇਹ ਦੇਵੈਂ। ਨਹਿ ਆਗੈ ਅਪਰਾਧ ਕਰੈਵੈਂ ॥੩੯॥ ਇਮ ਕਰਿਬੇ ਮਹਿ ਥਭ ਨੁਕਸਾਨੇ। ਬਹੁ ਧਨ ਖਰਚ ਪਕਰਿ

[1]ਖੋਟੇ ਦਿਲ ਵਾਲੇ ਰਾਜੇ। [2]ਆਕੀ।

ਨ੍ਰਿਪ ਆਨੇ। ਸ਼੍ਰੀ ਹਰਿ ਗੋਵਿੰਦ ਤਹਿੰ ਜਿ ਪਠਾਏ। ਸੋ ਹੁਇ ਦੀਨ ਦੁਖੀ ਘਿਘਆਏ॥੪੦॥ਕਰੀ ਕ੍ਰਿਪਾ ਤਿਨ ਪਰ ਹਠ ਧਾਰਾ।ਸੰਗ ਨਿਕਾਸਨਿ ਬਾਕ ਉਚਾਰਾ। ਬਿਨ ਛੋਡੇ ਅਬਿ ਨਹਿੰ ਬਨਿ ਆਵੈ। ਗੁਰੁ ਪ੍ਰਤਿਕੂਲ ਤ੍ਰਾਸ ਉਪਜਾਵੈ ॥੪੧॥ ਨਹਿੰ ਭੇਜਤਿ ਜੇ ਗੁਰੁ ਕੋ ਤਹਿੰਵਾ। ਮਹਿਪਾਲਕ ਤਬਿ ਮਿਲਤੇ ਕਹਿੰਵਾ। ਚੰਦੂ ਮਸਲਤਿ ਦਈ ਪਠਾਏ। ਜਿਸ ਤੇ ਅਸ ਕੁਪੇਚਿ ਉਪਜਾਏ ॥ ੪੨ ॥ ਜਹਾਂ ਕਹਾਂ ਕੀਨਿਸਿ ਖੁਟਿਆਈ। ਅਬਿ ਇਹ ਪਾਪੀ ਉਚਿਤ ਸਜ਼ਾਈ'। ਇੱਤਮਾਦਿਕ ਕਹਿ ਸੋਚਤਿ ਸ਼ਾਹੁ। ਜਾਨਹਿੰ ਕਠਨ ਦੋਨਿ ਦਿਸਿ ਮਾਂਹੁ ॥੪੩॥–ਛੋਡਹਿੰ ਨ੍ਰਿਪ ਤੌ ਲਖਹਿੰ ਕੁਨੀਤਿ। ਬਿਨੁ ਛੋਡੇ ਹੁਇ ਨਿਸ ਭਯ ਭੀਤ–। ਪੁਨ ਵਜ਼ੀਰਖਾਂ ਜੁਗ ਕਰ ਜੋਰੇ। 'ਪਿਖਹੁ ਆਪ ਨਿਜ ਤਨ ਕੀ ਓਰੇ॥ ੪੪ ॥ ਰਹੇ ਸਲਾਮਤਿ, ਸਭਿ ਇਹ ਆਛੇ। ਕਾਜ ਨ ਆਇ ਕਿਸੀ ਤਨੁ ਪਾਛੇ। ਜੀਵਨਿ ਲਗਿ ਸਗਰੋ ਬਿਵਹਾਰ। ਸੁਖਦਾਯਕ ਪ੍ਰਾਨੀ ਨਿਰਧਾਰ ॥੪੫॥–ਜੋ ਆਵੱਸ਼ਨ ਬਨਤਿ ਹੈ ਕਰਨੀ। ਨਹਿੰ ਸੋਚਹਿੰ ਤਿਹ–ਬੁਧਿ ਜਨ ਬਰਨੀ। ਰਾਵਰਿ ਕੇ ਸਰੀਰ ਪਰ ਸਾਰੇ। ਧਨ ਕੋਟਿਨਿ ਲਗਿ ਛਾਰਿਯ ਵਾਰੇ ॥ ੪੬ ॥ ਜਥਾ ਅਨੰਦ ਆਪ ਤੁਮ ਰਹੋ। ਸੋ ਨਿਚਿੰਤ ਹੁਇ ਭੂਰਨ ਕਹੋ। ਜਿਸ ਕਾਰਜ ਮਹਿੰ ਗੁਰੁ ਹੁਇੰ ਠਾਂਢੇ। ਸੋ ਆਛੋ ਹੁਇ ਨਿਤ ਸੁਖ ਬਾਢੇ ॥ ੪੭ ॥ ਰਹਹਿੰ ਨ੍ਰਿਪਤਿ ਸਗਰੇ ਅਨੁਸਾਰੀ। ਜਿਮ ਗੁਰ ਕਹੈਂ ਕਰੈਂ ਤਿਮ ਕਾਰੀ। ਅਪਨੇ ਕਾਰਜ ਕਹਿ ਸੁਧਰਾਵਹੁ। ਕਰਹਿੰ ਚਾਕਰੀ ਜਹਾਂ ਪਠਾਵਹੁ॥੪੮॥ਭਈ ਸਜਾਇ ਤਿਨਹੁ ਕਹੁ ਭਾਰੀ। ਪਰੇ ਰਹੇ ਦੁਖ ਕੈਦ ਮਝਾਰੀ। ਛੂਟਹਿੰਗੇ ਗੁਰੁ ਕੇ ਉਪਕਾਰਾ'। ਸੁਨਤਿ ਸ਼ਾਹੁ ਪੁਨ ਰਿਦੇ ਬਿਚਾਰਾ ॥੪੯॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਸ਼੍ਰੀ ਗੁਰ ਹਰਗਾਰਨ' ਪ੍ਰਸੰਗ ਕਰਨੰ ਨਾਮ ਪੰਚ ਸਸਠੀ ਅੰਸੂ ॥ ੬੫ ॥ ੬੬. [ਬੰਦੀ ਛੋੜ ਜੀ ਦਿੱਲੀ ਆਏ]।

ਵੋਹਗਾ। ਰਿਦੇ ਬਿਚਾਰਤਿ ਸੁਮਤਿ ਤੇ ਜਹਾਂਗੀਰ ਪਤਿ ਸ਼ਾਹੁ–ਲੈ ਨਿਕਸਹਿੰ ਗੁਰੁ ਨ੍ਰਿਪ ਕਿਤਿਕ ਰਹੈਂ ਅਪਰ ਗਢ ਮਾਂਹੁ–॥ ੧ ॥ ਚੌਪਈ ॥ ਚਿਤਵਤਿ ਜਤਨ ਸ਼ਾਹੁ ਮਨ ਮਾਂਹੁ–ਹੁਇ ਆਗਵਨਿ ਗੁਰੁ ਮਮ ਪਾਹੁ। ਦਰਸੌਂ ਤ੍ਰਾਸ ਨਿਸੈਸੈ ਨਾਸੌਂ। ਨਿਸਾ ਬਿਖੈ ਸੁਖ ਪਾਇ ਹੁਲਾਸੌਂ–॥ ੨ ॥ ਕਿਤਿਕ ਕਾਲ ਮਹਿੰ ਜੁਗਤਿ ਬਖਾਨੀ। 'ਸੁਨਹੁ ਵਜ਼ੀਰਖਾਨ! ਹਿਤ ਠਾਨੀ। ਕਰਹੁ ਬੰਦਗੀ ਗੁਰੁ ਅਗਾਰੀ।–ਦਿਹੁ ਦਰਸ਼ਨ ਕੋ ਕਰੁਨਾ ਧਾਰੀ ॥ ੩ ॥ ਜੋਤਿਕ ਤੁਮਰੇ ਦਾਮਨ ਸਾਥ। ਗਹਿਨਿ ਕਹੀਂ, ਆਨਹੁ ਨਰ ਨਾਥ। ਤਿਨ ਪਰ ਸਫਲਹਿ ਕ੍ਰਿਪਾ ਤੁਮਾਰੀ। ਪ੍ਰਾਨ ਦਾਨ ਦੀਨਸਿ ਉਪਕਾਰੀ–॥ ੪ ॥ ਗੁਰੁ

ਪ੍ਰਸੰਨ ਹੁਇ ਕਰਿ ਚਲਿ ਆਇੰ। ਕਹੋ ਤਥਾ ਸ਼ੁਭਿ ਮਤਿ ਉਪਜਾਇ। ਪਹੁੰਚਹੁ ਜਾਇ, ਨਹੀਂ ਬਿਦਤਾਵਹੁ। ਕੁਛ ਨ੍ਰਿਪ ਸੰਗ ਗੁਰੂ ਨਿਕ ਸਾਵਹੁ॥ ੫॥ ਤੁਰਤ ਚਢਾਇ ਇਹਾਂ ਲੈ ਆਵਹੁ। ਸਨਮਾਨਤਿ ਆਨੰਦ ਉਪਜਾਵਹੁ'। ਸੁਨਿ ਵਜ਼ੀਰ ਖਾਂ ਕਰੀ ਸਲਾਮ। ਚਢਿ ਕਰਿ ਚਲਨੋ ਤੁਰੰਗ ਅਭਿਰਾਮ॥ ੬॥ ਤੁਰਨ ਗਮਨਨੋ ਪਹੁੰਚਨੋ ਜਾਈ। ਉਤਰਨੋ ਵਹਿਰ ਦੁਰਗ ਅਗਵਾਈ। ਜਲ ਸੋਂ ਕਰ ਪਦ ਬਦਨ ਪਖਾਰੇ। ਭਯੋ ਪੁਨੀਤ ਸੁ ਬਸਤ੍ਰ ਸੁਧਾਰੇ॥ ੭॥ ਗਯੋ ਨੰਮ੍ਰਿ ਹੁਇ ਗੁਰ ਅਗਵਾਈ।ਕਰ ਜੋਰਤਿ ਪਗ ਪਰਸੋ ਜਾਈ। 'ਉਠਹੁ ਗਰੀਬ ਨਿਵਾਜ ਕ੍ਰਿਪਾਲਾ !। ਲੇਹੁ ਸੰਗ ਕੈਦੀ ਮਹਿਪਾਲਾ ॥੮॥ ਜੋ ਦਾਮਨ ਗਹਿ ਲੈਹਿੰ ਤੁਮਾਰੇ। ਬੰਦ ਖਲਾਸੀ ਸੋ ਹੁਇੰ ਸਾਰੇ। ਹੁਤੇ ਦੁਰਗ ਕੇ ਜੋ ਦਰਵਾਨਾ।ਹੁਕਮ ਸ਼ਾਹੁ ਕੋ ਦਿਯੋ ਬਖਾਨ॥੯॥ਕੈਦੀ ਮਹਿਪਾਲਕ ਜੇ ਅਹੈਂ। ਜੋ ਸਤਿਗੁਰੁ ਕੇ ਦਾਮਨਿ ਗਹੈਂ। ਸੋ ਸਭਿ ਦੁਰਗ ਨਿਕਸਿ ਕਰਿ ਜਾਇੰ। ਪਗ ਕੇ ਬੰਧਨ ਦੇਹੁ ਕਢਾਇ॥੧੦॥ਸ਼੍ਰੀ ਗੁਰੁ ਹਰਿਗੋਵਿੰਦ ਗੁਸਾਈਂ। ਲਖਿ ਕਰਿ ਤੁਰਕੇਸ਼ੁਰ ਚਤਰਾਈ। ਚਢਨਿ ਹੇਤੁ ਨਿਜ ਬਸਤ੍ਰ ਮੰਗਾਏ। ਦੌਰਤਿ ਦਾਸ ਸਕਲ ਲੈ ਆਏ ॥ ੧੧ ॥ ਅਰੁਣ ਬਰਣ ਚੀਰਾ ਸਿਰ ਚਾਰੂ। ਜੁਗ ਛੋਰਨਿ ਕੈ ਜ਼ਰੀ ਉਦਾਰੂ। ਸੁੰਦਰ ਪੇਚ ਲਾਇ ਸੋ ਸਾਜਾ।ਮੁਖ ਮੰਡਲ ਤਬਿ ਅਧਿਕ ਬਿਰਾਜਾ॥੧੨॥ ਜਾਮਾ ਪਹਿਰਨੋ ਚਾਰੁ ਬਿਸਾਲਾ।ਬਨੇ ਪਚਾਸ ਜਾਸ ਕੇ ਪਾਲਾ। ਸੁੰਦਰ ਬੰਦ ਸੁ ਦੁੰਦ ਬਿਲੰਦੇ। ਆਯੁਤ ਉਰ ਪਰ ਲਮਕ ਸੁਹੰਦੇ॥੧੩॥ਸਿਰ ਪਰ ਜਿਗਾ ਜ਼ੇਬ ਜਿਸ ਜ਼ਾਹਰ। ਜਬਰ ਅਜਾਇਬ ਜਰੇ ਜਵਾਹਰ। ਕੁੰਡਲ ਕਰਨ ਕਰਨ ਮਹਿ ਕੰਕਨ[1]। ਆਂਖਿ ਬਿਸਾਲ ਬਿਲੋ-ਕਨਿ ਬੰਕਨ[2] ॥੧੪॥ ਜਥਾ ਸੁੰਡ ਭੁਜਦੰਡ ਪ੍ਰਚੰਡੇ। ਨਵਰਤਨੇ ਅੰਗਦ ਜਹਿੰ ਮੰਡੇ[3]। ਗਰ ਮਹਿੰ ਮੁਕਤਾ ਮਾਲ ਬਿਸਾਲਾ। ਬਿਚ ਬਿਚ ਹੀਰਨਿ ਜਾਲਨਿ ਝਾਲਾ[4] ॥ ੧੫॥ ਜਰੇ ਜਵਾਹਰ ਛਾਪ ਛਲਾਇਨ। ਸ਼ੋਭਤਿ ਸ਼ੁਭ ਸਰੂਪ ਛਬਿ ਆਇਨ। ਲੈ ਬਹੁ ਮੋਲਾ ਲਲਿਤ ਦੁਕੂਲ[5]। ਜ਼ਰੀ ਜੁਕਤਿ ਸ਼ੋਭਤਿ ਭੁਜ ਮੂਲ[6] ॥ ੧੬ ॥ ਗਹਿ ਦੀਰਘ ਪਹਿਰੀ ਸ਼ਮਸ਼ੇਰ। ਬਲੀ ਬਿਸਾਲ ਸੁਭਤਿ ਸਮ ਸ਼ੇਰ। ਜਾਂਬੂਨਦ ਕੇ[7] ਫੂਲ ਲਗਾਏ। ਬਾਂਧਿ ਲਈ ਅਸ ਢਾਲ ਸੁਹਾਏ ॥੧੭॥ਕੰਚਨ ਮਹਿੰ ਜਰਾਉ ਜਰਵਾਯੋ। ਅਸ ਨਿਖੰਗ ਕਟ ਸੰਗ ਲਗਾਯੋ। ਧਨੁਖ ਕਠੋਰ ਹਾਥ ਮਹਿੰ ਗਹਨੋ। ਪਨਹੀ ਪਾਇ

[1]ਕੰਨਾਂ ਵਿਚ ਕੁੰਡਲ ਤੇ ਹੱਥਾਂ ਵਿਚ ਕੜੇ। [2]ਤੱਕਣੀ ਬਾਂਕੀ ਹੈ । [3]ਸਜੇ ਹੋਏ। [4]ਸਾਰੇ। (ਅ) ਝਲਕਦੇ। [5]ਦੁਪੱਟਾ। [6]ਮੋਢੇ ਤੇ। [7]ਸੋਨੇ ਦੇ।

ਚਲਨਿ ਕੋ ਚਹਨੋ ॥ ੧੮ ॥ ਸੁਨਿ ਪਿਖਿ ਕੈ ਕੈਦੀ ਮਹਿਪਾਲ। ਹਰਖਤਿ ਸਭਿ ਆਏ ਤਤਕਾਲ। ਦੀਨ ਮਲੀਨ, ਕੁਢਾਲ, ਕਰਾਲੇ। ਬਹੁ ਗਰੂਏ ਪਗ ਬੰਧਨ ਡਾਲੇ ॥ ੧੯ ॥ ਦੇਖਿ ਕ੍ਰਿਪਾ ਕਰਿ ਕਹਨੋ ਕ੍ਰਿਪਾਲ। 'ਇਕ ਦਾਮਨ ਗਹਿ ਇਕ ਮਹਿਪਾਲ'। ਉਤਲਾਵਤਿ ਜਥਿ ਪਕਰਨਿ ਧਾਏ। ਸਨੇ ਸਨੇ ਦੇ ਧੀਰ ਗਹਾਏ॥੨੦॥ ਜਾਮੇ ਕੋ ਪਚਾਸ ਥੇ ਪਾਲੇ। ਗਹੇ ਪਚਾਸਨਿ ਹੀ ਮਹਿਪਾਲੇ।ਦੋ ਕੂਪਤਿ ਕੈਦੀ ਤਥਿ ਰਹੇ।ਅਪਰ ਸਰਬ ਨੇ ਦਾਮਨ ਗਹੇ ॥ ੨੧ ॥ ਸੋ ਕਰ ਜੋਰਿ ਮਹਾਂ ਘਿਘਿਆਏ। 'ਹਮਹੁੰ ਨ ਤਜਾਗੇ ਜਾਹੁ ਇਥਾਏਂ'। ਨਿਕਟਿ ਹੋਤਿ ਕੋ ਹਟਕ ਸਿਪਾਹੀ:-'ਗਹਹੁ ਕਹਾਂ ? ਛੂਛੋ ਅਬਿ ਨਾਂਹੀ ॥ ੨੨ ॥ ਜਾਮੇ ਕੋ ਪਚਾਸ ਹੀ ਪਾਲੇ। ਗਹੇ ਪਚਾਸ ਕੁਵਾਲ ਬਿਸਾਲੇ। ਅਧਿਕ ਭੀਰ ਗੁਰੁ ਕੇਰ ਸਮੀਪ। ਖਸਿ ਆਪਸ ਮਹਿੰ ਥਿਰੇ ਮਹੀਪ ॥੨੩॥ ਤੁਮਰੀ ਪਰਾਲਬਧ ਦੁਖ ਪਾਵਹੁ। ਹਟਹੁ ਪਿਛਾਰੀ ਨਿਕਟ ਨ ਜਾਵਹੁ'। ਦੋਨਹੁ ਨ੍ਰਿਪ ਤਥਿ ਊਚ ਪੁਕਾਰੇ। 'ਪ੍ਰਾਨ ਦਾਨ ਦਿਹੁ ਗੁਰੁ ਹਮਾਰੇ ॥ ੨੪ ॥ ਤੁਮਰੇ ਬਿਨ ਕੋ ਰੱਖਨਹਾਰ ਨਾਂਹੀ। ਆਨਿ ਛੁਟਾਇ ਕੈਦ ਜੋ ਮਾਂਹੀ। ਹਮ ਅਨਾਥ ਕੇ ਤੁਮ ਹੋ ਨਾਥ। ਕ੍ਰਿਪਾ ਕਰਹੁ ਲੀਜਹਿ ਨਿਜ ਸਾਥ' ॥ ੨੫ ॥ ਦੇਖਿ ਕ੍ਰਿਪਾਲ ਦੀਨ ਦੁਖਿਆਰੇ। ਸ਼੍ਰੀ ਮੁਖ ਤੇ ਕਹਿ ਊਚ ਹਕਾਰੇ। 'ਦੁਇ ਜਾਮੇ ਕੇ ਬੰਦ ਹਮਾਰੇ। ਆਇ ਗਹੋ ਨਿਜ ਹਾਥ ਮਝਾਰੇ'॥ ੨੬ ॥ ਸੁਨਤਿ ਨਰਿੰਦ ਅਨੰਦ ਬਿਲੰਦੇ। ਆਏ ਦੁੰਦ ਦੌਰਿ ਗਹਿ ਬੰਦੇ। ਕਰਿ ਛੁਛੋ ਸਭਿ ਬੰਦੀਖਾਨਾ। ਸ਼੍ਰੀ ਗੁਰੁ ਚਾਹਤਿ ਭੇ ਪ੍ਰਸਥਾਨਾ॥੨੭॥ਜਹਿੰ ਕਹਿੰ ਸੁਧਿ ਲੋਕਨਿ ਸੁਨਿ ਪਾਈ। ਹਿਤ ਦੇਖਨਿ ਕੇ ਆਵਤਿ ਧਾਈ। ਸ਼੍ਰੀ ਗੁਰੁ ਸੰਗ ਸਕਲ ਮਹਿਪਾਲਾ। ਨਿਕਸਤਿ ਦੁਰਗ ਗਹੇ ਸਭਿ ਪਾਲ॥੨੮॥ 'ਧੰਨਜ ਧੰਨਜ ਗੁਰ ਬਡਿ ਉਪਕਾਰੀ। ਕਸੋਂ ਨ ਗਹੈਂ ਨਰ ਸ਼ਰਨਿ ਤੁਮਾਰੀ। ਜੀਵਤਿ ਮ੍ਰਿਤਕ ਸਦਾ ਰਖਵਾਰੇ। ਦੇਤਿ ਅਨੰਦ ਕਸ਼ਟ ਨਿਰਵਾਰੇ' ॥ ੨੯॥ ਆਵਤਿ ਦੇਖਨਿ ਨਰ ਗਨ ਦੌਰਿ। ਸਨੇ ਸਨੇ ਗੁਰੁ ਨਿਕਸੇ ਪੌਰਿ। ਹਾਥ ਬੰਦਿ ਸਭਿ ਬੰਦਨ ਠਾਨਿ। ਮਾਨਵ ਗੁਨਹਿੰ ਸੁ ਮਨ ਅਨੁਮਾਨ[1]:- ॥੩੦॥ਕਵਿੱਤ॥ਸੰਕਟ ਨਰਕ ਕੋ ਬਿਕਟ ਜੋ ਬਿਲਾਪ ਜੈਸੇ,ਨਿਕਸੇ ਨਿਸੰਗ ਸੰਗ ਜਨਕ ਨਰਿੰਦ ਕੇ[2]। ਕੈਧੋਂ ਉਡ ਬ੍ਰਿੰਦ ਕਰਿ ਓਜ ਕੋ ਬਿਲੰਦ

[1]ਮਨੁੱਖ ਆਪਣੇ ਮਨ ਵਿਚ ਅਨੁਮਾਨ ਸੋਚਦੇ ਹਨ। (ਅ) ਆਪਣੇ ਆਪਣੇ ਮਨ ਦਾ ਅਨੁਮਾਨ ਲਾਕੇ ਖਿਆਲ ਕਰਦੇ ਹਨ ਕਿ.....(ਅੱਗੇ ਹੁਣ ਓਹ ਅਨੁਮਾਨ ਗਿਣਕੇ ਆਪ ਕਵਿ ਜੀ ਦੱਸਦੇ ਹਨ)। [2]ਜਿਵੇਂ ਨਰਕ ਦੇ ਕਠਨ ਸੰਕਟਾਂ ਵਿਚ ਵਿਰਲਾਪ ਕਰ ਰਹੇ (ਜੀਵ) ਨਿਕਲੇ ਧਨ ਨਿਸੰਗ ਹੋਕੇ ਰਾਜੇ ਜਨਕ ਦੇ ਨਾਲ।

ਰਾਹੁ ਰੋਕੇ[1] ਛੁਟਿ ਚਲੇ ਸਾਥ ਪੂਰਨ ਸੁ ਚੰਦ ਕੇ। ਕੈਧੌਂ ਘੋਰਿ ਆਨੀਂ ਨਾਰਿ ਸੁੰਦਰ ਮਹਾਂਨੀ, ਦੋਂਤ ਹਾਂਨੀ ਕਰਿ[2] ਲੀਨਿ, ਪਾਛੇ ਗਮਨੀ ਗੁਬਿੰਦ ਕੇ[3]। ਤਿਨ ਕੇ ਮਨਿੰਦ ਆਜ ਸ਼ੋਭਤਿ ਮੁਕੰਦ ਮਹਾਂ ਨਿਕਸੇ ਨਰਿੰਦ ਸੰਗ ਸ਼੍ਰੀ ਹਰਿ ਗੋਬਿੰਦਕੇ*॥ ੩੧ ॥ ਕਬਿੱਤ ॥ ਕੈਧੌਂ ਜਰਾਸਿੰਧੁ ਨੇ ਨਰਿੰਦ ਬ੍ਰਿੰਦ ਕੈਦਿ ਕਰੇ ਗਮਨੇ ਅਰਿੰਦ ਸੁ ਗੋਬਿੰਦ ਨੇ[4] ਛੁਡਾਇ ਦੀਨਿ। ਕੈਧੌਂ ਰਾਖਸ਼ਿੰਦ੍ ਗਹਿ[5] ਇੰਦ੍ ਕੇ ਸਮੇਤ ਸੁਰ, ਰਾਮਚੰਦ ਜਾਇ ਗਢਿ ਲੰਕ ਨਿਕਸਾਇ ਦੀਨਿ। ਬਲੀ ਜਨੋਂ ਪਾਰਸ ਨਾਥ ਰੋਕੇ ਨਰਨਾਥ ਜੀਤਿ ਮਿਲਿ ਕੈ ਮਛਿੰਦ੍ਰਨਾਥ ਸਭਿ ਮੁਕਤਾਇ ਦੀਨਿ। ਸ਼੍ਰੀ ਹਰ ਗੁਬਿੰਦ ਆਜ ਤਿਨਹੁੰ ਕੇ ਮਨਿੰਦ ਕੀਨਿ ਸੰਗਿ ਲੈ ਮਹੇਂਦ੍ਰਨਿ[6] ਕੋ ਦੁੱਖ ਤੇ ਬਚਾਇ ਦੀਨਿ ॥ ੩੨ ॥ ਸ੍ਵੈਯਾ ॥ ਜੂੰਕ[7] ਪਰੀ, ਬਹੁ ਬਾਰ ਬਧੇ, ਸਿਰ ਰੂਖੇ ਬਡੇ ਨ ਲਹੀ ਚਿਕਨਾਈ। ਜੀਰਨ ਚੀਰ ਮਲੀਨ ਫਟੇ, ਤਨ ਛਾਦਿਨ ਭੀ ਨਹਿੰ ਹੋਹਿ ਸਬਾਈ। ਬ੍ਰੈਧਨ ਭਾਰ ਧਰੇ ਬਹੁ ਪਾਇਨਿ ਮੰਦ ਹੀ ਮੰਦ ਚਲਨੋ ਜਿਨ ਜਾਈ। ਸ਼੍ਰੀ ਹਰਿ ਗੋਬਿੰਦ ਧੀਰ ਬਿਨਾ ਕਹੁ ਕੌਨ ਕਰੈ ਦੁਖ ਤੇ ਛੁਟਕਾਈ ॥ ੩੩ ॥ ਸ੍ਵੈਯਾ ॥ ਦੇਸ਼ ਵਿਸ਼ੇਸ਼ ਕੋ ਰਾਜ ਖੁਸਨੋ ਸੁਤ ਭਾਰਜਾ ਆਦਿ ਹਿਤੂ ਨਹਿੰ ਪਾਸੀ। ਦੀਹ ਮਹਾਂ ਦੁਰਗੋਧ ਬਡੋ ਦਿਢ, ਜਾਇ ਨ ਕੋ ਗਢ ਮੈਂ ਬਲਰਾਸੀ। ਹੀਨ ਉਪਾਇ ਰਹੇ ਦੁਖ ਪਾਇ ਜੁ ਛੂਟਨਿ ਤੇ ਨਿਤ ਧਾਰਿ ਨਿਰਾਸੀ। ਸ਼੍ਰੀ ਹਰਿ ਗੋਵਿੰਦ ਧੀਰ ਬਿਨਾ ਕਹੁ ਕੌਨ ਕਰੈ ਅਸ ਬੰਦ ਖਲਾਸੀ ॥ ੩੪ ॥ ਸ੍ਵੈਯਾ ॥ ਦੇਸ਼ ਬਿਦੇਸ਼ਨਿ ਜੀਤਿ ਭਲੇ ਇਕ ਰਾਜ ਭਯੋ ਬਡਿ ਤੇਜ ਪ੍ਰਕਾਸ਼ੀ। ਨਾਂਹਿ ਰਹਨੋ ਅਵਨੀਤਲ ਕੋ ਅਸ, ਜੋ ਰਣ ਠਾਨਿ ਕਰੈ ਬਲ ਨਾਸ਼ੀ। ਦੀਹ ਵਧਨੋ ਤੁਰਕੇਸ਼ ਪ੍ਰਤਾਪ ਗਹੇ ਰਿਪੂ ਤਾਂਹਿ ਨ ਛੋਰਨਿ ਆਸੀ। ਸ਼੍ਰੀ ਹਰਿਗੋਬਿੰਦ ਧੀਰ ਬਿਨਾ ਕਹੁ ਕੌਨ ਕਰੈ

[1]ਯਾ ਰਾਹੁ ਗ੍ਰੋਹ ਦੇ ਬਲ ਨਾਲ ਰੋਕੇ ਹੋਏ... । [2](ਭੂਮਾਸੁਰ ਅਥਵਾ ਨਰਕਾਸੁਰ) ਦੋਂਤ ਨੂੰ ਮਾਰਕੇ (ਦੇਖੋ ਭਾਗਵਤ ਪੁਰਾਣ ਸਕੰਧ ੧੦–੬੦)। [3]ਕ੍ਰਿਸ਼ਨ ਦੇ ਪਿਛੇ (ਛੁਟਕੇ) ਆਈਆਂ(ਓਹ ਨਾਰਾਂ)। [4]ਸ਼ਤ੍ਰੂਆਂ ਨੂੰ ਜਿੱਤਣਵਾਲੇ ਕ੍ਰਿਸ਼ਨ ਜੀ ਨੇ[ਸੰਸ:,ਅਰਿੰਦਮ]। [5]ਰਾਖਸ਼ਾਂ ਦੇ ਰਾਜੇ(ਰਾਵਣ)ਨੇ ਫੜੇਹੋਏ ਸਨ। [6]ਰਾਜਿਆਂ ਨੂੰ[7]ਜੂੰਆਂ। *ਦ੍ਰਿਸ਼ਟਾਂਤ ਦੇਂਦੇਹਨ,ਜਿਵੇਂ ਜਨਕ ਨਾਲ ਨਰਕਾਂ ਦੇਜੀਵ,ਚੰਦ੍ਰਮਾਂ ਨਾਲ ਤਾਰੇ ਰਾਹੁ ਗ੍ਰਹ ਦੀ ਛਾਯਾ ਤੋਂ, ਕ੍ਰਿਸ਼ਨ ਜੀ ਨਾਲ ਭੂਮਾਸੁਰ ਦੈਂਤ ਤੋਂ ਤ੍ਰੀਮਤਾਂ ਨੂੰ ਛੁਟਕਾਰਾ ਮਿਲਿਆ ਸੀ ਤਿਵੇਂਅੱਜ ਕੈਦੀ ਰਾਜੇ ਸ਼੍ਰੀ ਗੁਰੂ ਜੀ ਨਾਲਛੁਟਕਾਰਾ ਪਾ ਨਿਕਲੇ। ਕਵਿ ਜੀ ਇਕ ਰਾਜਿਆਂ ਦੇ ਛੁਟਕਾਰੇ ਦਾ ਅਲੰਕਾਰ ਬੰਨ੍ਹ ਰਹੇ ਹਨ, ਵੈਸੇ ਤਾਂ ਭਾਈ ਨੰਦ ਲਾਲ ਜੀ ਨੇ ਗੁਰੂ ਸਾਹਿਬਾਂ ਨੂੰ ਰਾਮ, ਕ੍ਰਿਸ਼ਨ, ਮਹੇਸ਼, ਅਲੀ, ਵਲੀ, ਮੁਹੰਮਦ, ਸਭ ਤੋਂ ਵੱਡਾ ਦਰਸਾਇਆ ਹੈ।

ਅਸ ਬੰਦ ਖਲਾਸੀ ॥ ੩੫ ॥ ਦੋਹਰਾ ॥ ਪਰਵਾਰਤਿ ਖਸਿ ਢਸ ਮਹਾਂ ਮਹੀਪਾਲ ਤਿਸ ਕਾਲ। ਦੁਰਗ ਪੌਰ ਨਿਕਸੇ ਗੁਰੂ ਕੌਤਕ ਹੋਤਿ ਬਿਸਾਲ॥ ੩੬ ॥ ਚੌਪਈ ॥ ਲੋਕ ਹਜ਼ਾਰਹੁੰ ਹੇਰਨਿ ਹੇਤ। ਮਿਲੇ ਆਇ ਹੁਇ ਸ਼ੀਘ੍ਰ ਸਮੇਤ। ਭਈ ਦੂਰ ਲਗਿ ਪੰਗਤਿ ਖਰੀ। ਗੁਰ ਦਰਸ਼ਨ ਲੇ ਬੰਦਨ ਕਰੀ। ॥੩੭॥ ਉਚਰਹਿੰ ਸੁਜਸੁ ਮਹਾਂ ਤਿਸ ਕਾਲ।ਬੰਦ ਖਲਾਸੀ ਜਾਨਿਨ੍ਰਿਪਾਲ। 'ਤੁਮ ਬਿਨ ਕੌਨ ਕਰੈ ਅਸ ਕਾਜ। ਬਿਰਦ ਸੰਭਾਰਿ ਗਰੀਬ ਨਿਵਾਜ'। ॥ ੩੮ ॥ ਬਸਤ੍ਰ ਬਿਭੂਖਣ ਸ਼ਸਤ੍ਰ ਸਜੰਤੇ। ਛੀਲ ਬਿਸਾਲ ਚਲਤਿ ਦੁਤਿਵੈਤੈ। ਨਿਕਸਿ ਦੁਰਗ ਤੇ ਬਾਹਰ ਖਰੇ। ਤਬਹਿ ਲੁਹਾਰ ਹਕਾਰਨ ਕਰੇ॥੩੯॥ ਸਭਿ ਕੇ ਪਗ ਬੰਧਨ ਕਟਵਾਏ।ਹੁਇ ਨਿਰਬੰਧ ਮਹਿਪ ਹਰਖਾਏ। ਜਿਮ ਸਿੱਖਨਿ ਪਰ ਕਿਰਪਾ ਧਾਰੈਂ। ਕਰਮ ਬੰਧ ਤਤਛਿਨ ਕਟ ਡਾਰੈਂ ॥ ੪੦ ॥ ਤਿਮ ਲੋਕਨਿ ਦ੍ਰਿਸ਼ਟਾਂਤਿ ਦਿਖਾਯੋ। ਜੋ ਚਲਿ ਸਤਿਗੁਰੂ ਸ਼ਰਨੀ ਆਯੋ। ਸੋ ਨਿਰਬੰਧਨ ਹੁਇ ਮੁਦ ਪਾਵੈ। ਬੱਧਜਤਿ ਹੋਹਿ ਨ ਆਵੈ ਜਾਵੈ ॥ ੪੧ ॥ ਦੇਖਿ ਕ੍ਰਿਪਾਨਿਧਿ ਕੀ ਬਡਿਆਈ। ਤਬਿ ਹਰਿਦਾਸ ਮੋਦ ਉਰ ਪਾਈ।—ਰਹੌਂ ਸੰਗ ਮੈਂ ਨਾਂਹਿ ਨ ਤਮਾਰੌਂ। ਸਫਲ ਜਨਮ ਗੁਰੂ ਸੇਵਾ ਲਾਰੌਂ—॥ ੪੨ ॥ ਪਾਧੜੀ ਛੰਦ ॥ ਹਰਿਦਾਸ ਹੇਰਿ ਕਰੁਨਾ ਨਿਧਾਨ। ਚਿਤ ਚਹਤਿ ਦਿਯੋ ਆਨੰਦ ਮਹਾਨ। ਤਬਿ ਕਹਯੋ 'ਜਿਤਿਕ ਕੈਦੀ ਨ੍ਰਿਪਾਲ। ਸਭਿ ਲੇਹੁ ਸੰਗ ਅਬਿ ਪੰਥ ਚਾਲ ॥ ੪੩ ॥ ਹਮ ਤੇ ਸੁ ਜਦੋ ਹੁਇ ਕਰਿ ਪਯਾਨ। ਨ੍ਰਿਪ ਸਨੈ ਸਨੈ ਚਲਿ ਹੈਂ ਮਹਾਨ। ਹਮ ਕਰਹਿੰ ਸ਼ੀਘ੍ਰਤਾ ਮਗ ਬਿਸਾਲ।ਉਰ ਸ਼ਾਹੁ ਪ੍ਰਤੀਖਤਿ ਬਿਤਿਧ ਕਾਲ'॥੪੪॥ ਇਮ ਕਹਯੋ ਪੁਨਹ ਕੀਨੋ ਪਯਾਨ।ਚਢਿ ਕਰਿ ਤੁਰੰਗ ਚੰਚਲ ਮਹਾਨ। ਤਬਿ ਖਾਂ ਵਜ਼ੀਰ ਨਿਜ ਸੰਗ ਲੀਨਿ। ਮੁਖ ਕਰਤਿ ਬਾਰਤਾ ਗੁਰੂ ਪ੍ਰਬੀਨਿ ॥੪੫॥ ਸਭਿ ਸਿੱਖ ਆਦਿ ਜੋਠੇਅਨੰਦ।ਗਮਨੇ ਸੁ ਲਾਰਿ ਕੁਲ ਸੋਢਿਚੰਦ। ਧਰਿ ਸ਼ਸਤ੍ਰ ਸ਼ੁਭਤਿ ਜਿਮ ਮਹਿਦ ਸਿੰਘ।ਬਲਿਹਾਰ ਜਾਤਿ ਸੰਤੋਖ ਸਿੰਘ॥੪੬॥ ਅਬਿ ਰਾਸਿ ਚਤੁਰਥੀ ਪੂਰਿ ਕੀਨਿ। ਗੁਰੂ ਕ੍ਰਿਪਾ ਧਾਰਿ ਉੱਦਮ ਸੁ ਦੀਨਿ। ਸੁੰਦਰ ਬਿਲਾਸ ਕੀਨੇ ਪ੍ਰਕਾਸ਼। ਜਿਸ ਪਠਤਿ ਸੁਨਤਿ ਸਭਿ ਪਾਪ ਨਾਸ਼ ॥ ੪੭ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ ਕਵਿ ਸੰਤੋਖ ਸਿੰਘ ਬਿਰਚਤਾਯਾਂ ਭਾਖਾਯਾਂ 'ਸ਼੍ਰੀ ਹਰਿਗੋਬਿੰਦ ਦੂਰਗ ਨਿਕਸਨ' ਪ੍ਰਸੰਗ ਬਰਨਨੋ ਨਾਮ ਖਸਟ ਸਸ਼ਠੀ ਅੰਸੂ ॥ ੬੬ ॥ ਚਤੁਰਥ ਰਾਸ ਸਮਾਪਤੰ ॥

ਚੌਥੀ ਰਾਸ ਸਮਾਪਤ ਹੋਈ ॥

ਰਾਸਿ ਪੰਜਵੀਂ ਚੱਲੀ

ੴ ਸਤਿਗੁਰ ਪ੍ਰਸਾਦਿ ॥ ਸ੍ਰੀ ਵਾਹਿਗੁਰੂ ਜੀ ਕੀ ਫਤਹ ॥

ਅਥ ਪੰਚਮ ਰਾਸਿ ਕਥਨੰ ॥

ਅੰਸੂ ੧. (ਮੰਗਲ । ਦਿੱਲੀ ਸ਼ਾਹ ਪਾਸ) ।

੧. ਸੰਤ ਅਵਤਾਰ- ਦਸੋਂ ਗੁਰੂ ਸਾਹਿਬਾਨ ਦਾ -ਮੰਗਲ

ਦੋਹਰਾ ॥ ਤਾਰ ਲਗੀ ਉਰ ਪ੍ਰੇਮ ਕੀ ਸਿਮਰਿ ਨਾਮ ਕਰਤਾਰ ।
ਤਾਰਨ ਕੋਂ ਸਮਰੱਥ ਸੋ ਨਮੋ ਸੰਤ ਅਵਤਾਰ ॥ ੧ ॥

ਤਾਰ = ਸੁਰਤ ਦਾ ਲਗਾਤਾਰ ਲੱਗੇ ਰਹਿਣਾ ॥
ਪ੍ਰੇਮ ਕੀ = ਪ੍ਰੇਮ ਦੀ । ਤਾਰ = ਲਿਵ ਦੀ ਤਾਰ ।
ਪ੍ਰੇਮ ਤਾਰ ਲਗੀ = ਲਗਾਤਾਰ ਰੱਬ ਦੇ ਧਯਾਨ ਵਿਚ ਲੱਗੇ ਰਹਿਣਾ ।
ਤਾਰਨ ਕੋਂ = (ਜਗਤ ਰੂਪੀ ਸਾਗਰ ਤੋਂ) ਪਾਰ ਕਰਨ ਨੂੰ ।
ਸੰਤ ਅਵਤਾਰ = ਉਹ ਅਵਤਾਰ ਜੋ ਸੰਤਾਂ ਦੀ ਰੱਖਜਾ ਤੇ ਉਤਪਤੀ ਵਾਸਤੇ ਹੋਇਆ ਹੋਵੇ । ਭਾਵ ਗੁਰੂ ਸਾਹਿਬਾਨ ਤੋਂ ਹੈ । (ਅ) ਸੰਤ ਤਾਈ ਯਾ ਭਗਤੀ ਦਾ ਅਵਤਾਰ । (ਏ) ਸੰਤ ਰੂਪੀ ਅਵਿਤਾਰ । ਸੱਚੇ ਸੰਤ ਵਿਚ ਸਾਈਂ ਦੀ ਕਲਾ ਹੁੰਦੀ ਹੈ । ਸੱਚਾ ਸੰਤ ਜਗਤ ਦਾ ਉਧਾਰ ਕਰਦਾ ਹੈ, ਇਸ ਕਰਕੇ ਸੰਤ ਨੂੰ 'ਨਿੱਤ ਅਵਿਤਾਰ' ਕਹਿ ਲੈਂਦੇ ਹਨ । ਇਉਂ ਇਹ ਸੰਤ ਦਾ ਮੰਗਲ ਹੈ ।

ਅਰਥ - ਕਰਤਾਰ ਦਾ ਨਾਮ ਸਿਮਰਣ (ਵਿਚ ਜਿਨ੍ਹਾਂ ਦੇ) ਹਿਰਦੇ ਦੀ (ਲਿਵ) ਤਾਰ ਲੱਗ ਰਹੀ ਹੈ (ਤੇ ਜੋ ਨਾਮ ਦਾਨ ਦੇ ਕੇ ਜਗਤ) ਤਾਰਨ ਨੂੰ ਸਮਰੱਥ ਹਨ ਉਹਨਾਂ ਸੰਤ ਅਵਤਾਰਾਂ ਨੂੰ ਮੇਰੀ ਨਮਸਕਾਰ ਹੋਵੇ ।

੨. 'ਕਵਿ-ਸੰਕੇਤ' ਮਰਯਾਦਾ ਦਾ ਮੰਗਲ ।

ਸਾਰਸੁਤੀ ਕਰ ਬੇਣਵਤੀ ! ਸ਼ੁਭ ਦੇਹੁ ਮਤੀ ਲਖਿ ਸਾਰ ਅਸਾਰ ।
ਸਾਰ ਸੰਭਾਰਿ, ਕਰੋ ਪ੍ਰਤਿਪਾਰ, ਉਦਾਰ ਬਡੀ ਸੁਖ ਦਾਸ ਦਤਾਰ ।
ਤਾਰਨ ਈਸ੍ਵਰ ਪੂਰਨ ਸ੍ਰੀ ਮੁਖ ਬੰਦਤਿ ਅੰਮ੍ਰਿਤ ਬਾਕ ਉਚਾਰਿ ।
ਚਾਰੁ ਬਿਲੋਚਨ ਸਾਥ ਨਿਹਾਰਿ ਉਤਾਰਤਿ ਪਾਰ ਅਪਾਰ ਸੰਸਾਰ ॥੨॥

ਕਰ ਬੇਣਵਤੀ = ਹੱਥ ਵਿਚ ਵੀਣਾ ਵਾਲੀ ।
ਸਾਰ ਅਸਾਰ = ਸ੍ਰੇਸ਼ਟ ਅਤੇ ਨਾਂ ਸ੍ਰੇਸ਼ਟ । ਤੱਤ੍ ਮਿੱਥਜਾ ।

ਸਾਰ ਸੰਭਾਰਿ=ਖਬਰਗੀਰੀ ਰੱਖੋ, ਸਾਰ ਸੰਭਾਲੋ।
ਪ੍ਰਤਿਪਾਰ=ਪਾਲਣਾ ਕਰਨੀ।
ਤਾਰਨ ਈਸ੍ਵਰ=ਤਾਰਿਆਂ ਦਾ ਈਸ਼ਰ, ਇਹ ਚੰਦ੍ਰਮਾ ਦਾ ਇਕ ਨਾਮ ਹੈ। ਜਿਵੇਂ 'ਨਕਸ਼ਤ ਰਾਜ' ਚੰਦ੍ਰਮਾ ਦਾ ਨਾਮ ਹੈ।
ਪੂਰਨ=ਪੂਰਾ, ਪੂਰਨਮਾਸ਼ੀ ਦਾ। ਚਾਰੁ=ਸੁੰਦਰ। ਮਨੋਹਰ।
ਅਪਾਰ=ਜਿਸ ਦਾ ਕੋਈ ਅੰਤ ਨਾ ਹੋਵੇ। ਪਰਾਵਾਰ ਤੋਂ ਰਹਿਤ।

ਅਰਥ–ਹੇ 'ਹੱਥ ਵਿਚ ਵੀਣਾ ਵਾਲੀ' ਸਰਸ੍ਵਤੀ! (ਮੈਨੂੰ) ਚੰਗੀ ਬੁੱਧਿ ਦੇਹ (ਤਾਂ ਕਿ ਮੈਂ) ਸਾਰ ਅਸਾਰ ਨੂੰ ਜਾਣ ਲਵਾਂ (ਅਤੇ ਆਪ) ਮੇਰੀ ਸਾਰ ਸੰਭਾਲੇ ਤੇ (ਸਦਾ) ਪਾਲਣਾ ਕਰੋ, (ਆਪ) ਬੜੇ ਉਦਾਰ ਤੇ ਦਾਸਾਂ ਨੂੰ ਸੁਖਾਂ ਦੇ ਦਾਤੇ ਹੋ। (ਆਪਦੇ) ਅੰਮ੍ਰਿਤ ਵਾਕ ਉਚਾਰਨ ਵਾਲੇ ਸ਼ੋਭਾ ਭਰੇ ਮੁਖੜੇ ਨੂੰ ਪੂਰਨਮਾਸ਼ੀ ਦਾ ਚੰਦ੍ਰਮਾ ਨਮਸਕਾਰ ਕਰ ਰਿਹਾ ਹੈ। ਤੁਸੀਂ ਮਨੋਹਰ ਨੇਤ੍ਰਾਂ ਨਾਲ (ਜਦ) ਦੇਖਦੇ ਹੋ, ਤਦ ਅਪਾਰ ਸੰਸਾਰ ਤੋਂ ਪਾਰ ਕਰ ਦਿੰਦੇ ਹੋ।

ਹੋਰ ਅਰਥ–੩. ਤੁਕ–ਸ਼ੋਭਾ ਵਾਲਾ (ਆਪ ਦਾ) ਮੁਖੜਾ ਪੂਰਨਮਾਸ਼ੀ ਦੇ ਚੰਦ੍ਰਮਾ ਵਤ (ਉੱਜਲ ਹੈ, ਜਿਸ ਤੋਂ) ਆਪ ਅੰਮ੍ਰਿਤ ਵਾਕ ਉਚਾਰਨ ਕਰਦੇ ਹੋ, (ਆਪ ਨੂੰ) ਮੈਂ ਨਮਸਕਾਰ ਕਰਦਾ ਹਾਂ।

੩. ਇਸ਼ਟ ਦੇਵ–ਸ਼੍ਰੀ ਅਕਾਲ ਪੁਰਖ–ਮੰਗਲ।

ਸੈਯਾ-ਤਾਰਨਿ ਗੈਨ ਗਿਨੈਂ ਤੁ ਗਿਨੈਂ, ਸੁਖਸਾਗਰ ਕੇ ਗੁਨਕੋ ਕਬਿ ਪਾਰ ਨ।
ਪਾਰਨਿ ਜੀਵਨ ਕੋ ਕਰਤਾ, ਜਿਸ ਕੋ ਜਸ ਬੇਦ ਬਦੈ* ਸਮ ਚਾਰਨਿ।
ਚਾਰਨਿ ਭੇਦ ਲਖਯੋ ਨ ਗਯੋ† ਕਿਸਕੋ ਨ ਬਿਸ਼ੈ ਅਸ ਰੂਪ ਅਕਾਰਨ।
ਕਾਰਨ ਜੋ ਬ੍ਰਹਮੰਡ ਅਖੰਡ ਨਿਰੰਤਰਿ ਆਪ ਰਮਯੋ ਤਮ ਤਾਰ ਨ ॥ ੩ ॥

ਤਾਰਨਿ ਗੈਨ=ਤਾਰਿਆਂ ਨੂੰ ਅਕਾਸ਼ ਵਿਖੇ। ਪਾਰ ਨ=ਅੰਤ ਨਹੀਂ।
ਪਾਰਨਿ=ਪਾਲਣਾ। ਬਦੈ=ਉਚਾਰਦਾ ਹੈ। ਸਮ ਚਾਰਨਿ=ਭੱਟਾਂ ਵਾਂਗ।
ਚਾਰਨਿ=ਚਾਰਾਂ (ਵੇਦਾਂ) ਤੋਂ।
ਲਖਯੋ ਨ ਗਯੋ=ਅਨੁਭਵ ਨਹੀਂ ਕੀਤਾ ਗਿਆ।
ਤਮਤਾਰ ਨ=ਘੱਟ ਵੱਧ ਨਹੀਂ। (ਅ) ਅੰਧੇਰਾ ਜਾਨਣਾ ਨਹੀਂ।

ਅਰਥ–(ਜੇ ਕੋਈ) ਅਕਾਸ਼ ਵਿਚ ਤਾਰਿਆਂ ਨੂੰ ਗਿਣੇ ਤਾਂ (ਸ਼ਾਇਦ) ਗਿਣ ਲਵੇ (ਪਰੰਤੂ) ਸੁਖਾਂ ਦੇ ਸਮੁੰਦਰ (ਵਾਹਿਗੁਰੂ ਜੀ) ਦੇ ਗੁਣਾਂ ਦਾ ਪਾਰ ਕਦੇ ਨਹੀਂ (ਪਾਇਆ ਜਾ ਸਕਦਾ)। ਜੋ ਜੀਵਾਂ ਦੀ ਪਾਲਣਾ ਕਰਨੇ ਵਾਲਾ ਹੈ, (ਤੇ) ਜਿਸ ਦਾ ਜਸ ਵੇਦ ਭੱਟਾਂ ਵਾਂਗ ਉਚਾਰਦਾ ਹੈ। (ਪਰ ਫੇਰ) ਚਾਰਾਂ (ਵੇਦਾਂ) ਤੋਂ ਭੀ ਉਸ ਦਾ ਭੇਦ ਨਾ ਲਖਿਆ (ਨਾ ਜਾਣਿਆ) ਗਿਆ, (ਕਿਉਂਕਿ ਉਹ) ਐਸਾ ਅਕਾਰਨ ਰੂਪ ਹੈ ਕਿ ਕਿਸੇ (ਮਨ ਬੁੱਧੀ ਆਦਿ ਇੰਦ੍ਰੇ) ਦਾ ਵਿਸ਼ਯ ਨਹੀਂ, ਪਰ (ਉਹ) ਅਖੰਡ (ਹੈ ਤੇ ਆਪ)

*ਪਾਃ–ਪਢੈ। †ਪਾਃ–ਗਨਯੋ=ਸਮਝਿਆ। ਵਿਚਾਰਿਆ।

ਜਗਤ ਦਾ ਕਾਰਣ ਹੈ, ਇਕ ਰਸ (ਹੋਕੇ ਸਾਰਿਆਂ ਵਿਚ) ਰਮ ਰਹਿਆ ਹੈ (ਤੇ ਕਦੇ ਕਿਵੇਂ ਕਿਤੇ) ਵੱਧ ਘੱਟ ਨਹੀਂ ਹੁੰਦਾ।

ਭਾਵ–ਰੱਬ ਜੀ ਦਾ ਨਿਰਾਕਾਰ ਰੂਪ ਦੱਸਦੇ ਹਨ:–(੧) ਅਕਾਰਨ, ਅਖੰਡ, ਨਿਰੰਤਰ, ਤਮ ਤਾਰ ਨਾ। ਫਿਰ (੨) ਵਿਆਪਕ ਹੈ, ਪਰ (੩) ਮਨ ਬਾਣੀ ਤੋਂ ਅਵਿਸ਼ੇ ਹੈ। (੪) ਯਸ਼ ਕਰਨੇ ਤੇ ਆਪਣੀ ਕੱਲਜਾਣ ਹੁੰਦੀ ਹੈ, ਪਰ ਕੋਈ ਅੰਤ ਨਹੀਂ ਪਾ ਸਕਦਾ। ਫਿਰ (੫) ਉਹ ਗੁਣਾਂ ਵਾਲਾ ਹੈ, ਜੀਵਾਂ ਦੀ ਪਾਲਣਾ ਕਰਦਾ ਹੈ, ਪਰ ਇਹ ਗੁਣ ਇੰਨੇ ਹਨ ਕਿ ਇਹ ਭੀ ਅਨਗਿਣਤ ਹਨ।

੪. ਇਸ੍ ਗੁਰੁ–ਸ਼੍ਰੀ ਗੁਰੂ ਨਾਨਕ ਦੇਵ ਜੀ ਦਾ–**ਮੰਗਲ**।

***ਤਾਰੇ ਅਨੇਕ ਬਿਬੇਕ ਜਹਾਜ਼ ਦੇ, ਖੋਲਿ ਦਿਯੇ ਉਰ ਮੋਹ ਕਿ ਤਾਰੇ।**
ਤਾਰੇ ਬਿਸਾਲ ਪਖੰਡਿ ਪ੍ਰਚੰਡਿ ਜੋ, ਆਗੇ ਅਰੇ ਤਿਨ ਮਾਨ† ਉਤਾਰੇ।
ਤਾਰੇ ਬਿਲੋਚਨ ਤੇ ਦਰਸੇ ਉਬਰੇ‡ ਸੁ ਅਸੰਖ ਜਥਾ ਨਭ ਤਾਰੇ।
ਤਾਰੇ ਤਰੇ ਅਰੁ ਮਾਰੇ ਮਰੇ ਗੁਰ ਨਾਨਕ ਕੀਨਿ ਭਏ ਤਮ ਤਾਰੇ॥ ੪॥

ਬਿਬੇਕ ਜਹਾਜ਼=ਗਿਆਨ ਦਾ ਜਹਾਜ਼।
ਮੋਹ ਕਿ ਤਾਰੇ=ਮੋਹ ਦੇ ਜੰਦਰੇ, [ਹਿੰ:, ਤਾਲੇ] ਤਾਰੇ=ਤਾੜਨਾ ਕੀਤੀ।
ਬਿਸਾਲ ਪਖੰਡਿ=ਬੜੇ ਪਖੰਡੀ। ਪ੍ਰਚੰਡ=ਤੇਜਵਾਨ ਹੋਕੇ।
ਅਰੇ=ਆਕੜੇ। ਉਤਾਰੇ=ਉਤਾਰਿਆ, ਦੂਰ ਕੀਤਾ।
ਤਾਰੇ ਬਿਲੋਚਨ=ਨੇਤ੍ਰਾਂ ਦੀਆਂ ਧੀਰੀਆਂ।
ਅਸੰਖ=ਸੰਖਯਾ ਹੀਨ। ਅਨਗਿਣਤ।
ਤਮ ਤਾਰੇ=ਤਾਰਤਮਜ=ਨਜੂਨ ਅਧਿਕ= ਵੱਧ ਘੱਟ।

ਅਰਥ:-ਗਿਆਨ (ਰੂਪੀ) ਜਹਾਜ਼ ਦੇਕੇ ਬਿਅੰਤ ਹੀ (ਦਾਸ) ਤਾਰੇ (ਤੇ ਉਨ੍ਹਾਂ ਦੇ) ਹਿਰਦਿਆਂ (ਵਿੱਚੋਂ) ਮੋਹ ਦੇ ਜੰਦਰੇ ਖੋਹਲ ਦਿੱਤੇ। ਜੋ ਬੜੇ ਪਖੰਡੀ ਸਨ ਉਹਨਾਂ ਨੂੰ ਤੇਜਵਾਨ ਹੋਕੇ ਤਾੜਨਾ ਕੀਤੀ (ਅਤੇ ਜੋਹੜੇ ਆਪ ਦੇ) ਅੱਗੇ ਅੜੇ ਤਿਨ੍ਹਾਂ ਦੇ ਮਾਨ ਦੂਰ ਕੀਤੇ। (ਜਿਨ੍ਹਾਂ ਨੂੰ ਆਪ ਨੇ) ਨੇਤ੍ਰਾਂ ਦੀਆਂ ਧੀਰੀਆਂ ਨਾਲ ਦੇਖਿਆ (ਅਥਵਾ ਜਿਨ੍ਹਾਂ ਨੇ ਨੇਤ੍ਰਾਂ ਦੀਆਂ ਧੀਰੀਆਂ ਦੇ ਦਰਸ਼ਨ ਕੀਤੇ, ਸਭ ਨੂੰ ਆਪ ਨੇ ਚਾਹੇ ਓਹ) ਅਕਾਸ਼ ਦੇ ਤਾਰਿਆਂ ਵਾਂਙ

---

*ਛਾਪੇ ਦੇ ਨੁਸਖੇ ਵਿਚ ਇਕ ਸਤਰ ਇਸ ਤੋਂ ਪਹਿਲੇ ਭੀ ਹੈ ਜੋ ਲਿਖਤੀ ਨੁਸਖਿਆਂ ਵਿਚ ਘੱਟ ਮਿਲਦੀ ਹੈ। ਜਿਸ ਦਾ ਪਾਠ ਇਹ ਹੈ:–'ਤਾਰੇ ਤਰੇ ਨਹੀਂ ਆਪ ਤਰੇ ਸਮ ਪਾਹਿਨ ਸੋ ਗੁਰ ਕੇਵਟ ਤਾਰੇ।' ਜਿਸ ਦਾ ਅਰਥ:-(ਜੋ) ਪੱਥਰ ਵਤ ਨਾ ਆਪ ਤਰ ਸਕਦੇ ਸਨ (ਤੇ ਨਾ ਕਿਸੇ ਦੇ) ਤਾਰਿਆਂ ਤਰ ਸਕਦੇ ਸਨ, ਓਹ ਗੁਰੂ ਮਲਾਹ ਨੇ ਤਾਰੇ।

†ਪਾ:–ਮਾਰ। ‡ਪਾ:–ਉਕ੍ਰੇ=ਉੱਚੇ ਹੋਏ, ਪ੍ਰਕਾਸ਼ੇ, ਮੁਕਤ ਹੋਏ।

ਅਨਗਿਣਤ ਸਨ ਤਾਰ ਦਿਤਾ। (ਸ੍ਰੀ ਸਤਿਗੁਰੂ) ਗੁਰੂ ਨਾਨਕ ਦੇਵ ਜੀ (ਨੇ ਜੋ) ਤਾਰੇ (ਸੋ) ਤਰ ਗਏ (ਤੇ ਜੋ) ਮਾਰੇ (ਸੋ) ਮਰ ਗਏ (ਉਨ੍ਹਾਂ ਦੇ ਕੀਤੇ ਨਜੁਨ ਅਧਿਕ (ਨਜੁਨ ਅਧਿਕ) ਹੋ ਗਏ। (ਭਾਵ ਜਿਨ੍ਹਾਂ ਨੂੰ ਉਨ੍ਹਾਂ ਨੇ ਨਜੁਨ ਕੀਤਾ ਨਜੁਨ ਹੋ ਗਏ, ਜਿਨ੍ਹਾਂ ਨੂੰ ਅਧਿਕ ਕੀਤਾ ਅਧਿਕ ਹੋ ਗਏ)।

ਹੋਰ ਅਰਥ–੪. ਤੁਕ:–ਗੁਰ ਨਾਨਕ ਕੀ ਨ ਭਏ ਤਮ ਤਾਰੇ=ਗੁਰ ਨਾਨਕ ਜੀ ਦੇ ਤੁੱਲ ਕੋਈ ਨਹੀਂ ਹੋਏ। ਤਾਰ ਤੇ ਤਮ ਗੁਣ ਵਾਚਕ ਪਦ ਲਾ ਕੇ।

੫. ਇਸ਼੍ਟ ਗੁਰੂ–ਸ਼੍ਰੀ ਗੁਰੂ ਅੰਗਦ ਦੇਵ ਜੀ ਦਾ–ਮੰਗਲ।

ਚੌਪਈ–**ਬੰਦ ਨ ਹੋਵਹਿ ਸ਼ਰਨ ਮੁਕੰਦਾ। ਕੰਦ ਅਨੰਦ ਤਿਹਨ ਕੁਲ ਚੰਦ।**
ਚੰਦਨ ਚਰਚਿਤਿ ਸੁਜਸ ਅਮੰਦਾ। ਮੰਦਿਰ ਗੁਨ ਗੁਰ ਅੰਗਦਿ ਬੰਦਿ॥੫॥

ਬੰਦ=ਕੈਦ, ਫਸੌਤੀ, ਫਾਹੀ, ਰੋਕ। ਮੁਕੰਦ=ਮੁਕਤੀ ਦਾਤਾ।
ਕੰਦ=ਮੇਘ, ਬੱਦਲ, ਫਲ।
ਅਮੰਦ=ਨਿਰਮਲ, ਉੱਜਲ, ਜੋ ਮੰਦ ਨਾ ਹੋਵੇ।

ਅਰਥ–(ਜਿਨ੍ਹਾਂ ਦੀ) ਸ਼ਰਨ ਮੁਕਤੀ ਦਾਤਾ ਹੈ (ਤੇ ਜਿਸ ਸ਼ਰਨ ਦੀ ਪ੍ਰਾਪਤੀ ਦੇ ਰਸਤੇ ਵਿਚ ਕੋਈ) ਰੁਕਾਵਟ ਨਹੀਂ ਹੁੰਦੀ, ਜੋ ਅਨੰਦ ਦੇ ਮੇਘ ਹਨ ਤੇ ਤਿਹਣ ਕੁਲ ਦੇ ਚੰਦ੍ਰਮਾਂ ਹਨ, (ਜਗਤ ਦੇ ਪੁਜਯ ਹਨ ਤੇ ਉਹਨਾਂ ਦਾ) ਸ੍ਰੇਸ਼ਟ ਜੱਸ ਛਿੜਕੇ ਹੋਏ ਚੰਦਨ ਵਾਂਙ ਉੱਜਲ ਹੈ, ਤੇ ਜੋ (ਸਾਰੇ ਸ੍ਰੇਸ਼ਟ) ਗੁਣਾਂ ਦਾ ਮਾਨੋ ਮੰਦਰ ਹਨ, (ਐਸੇ) ਸ੍ਰੀ ਗੁਰੂ ਅੰਗਦ ਜੀ (ਨੂੰ ਮੈਂ) ਨਮਸਕਾਰ ਕਰਦਾ ਹਾਂ।

ਹੋਰ ਅਰਥ–੨. ਤ੍ਰੈਹਣ ਕੁਲ ਦੇ ਚੰਦ੍ਰਮਾਂ (ਸ੍ਰੀ ਗੁਰੂ ਅੰਗਦ ਦੇਵ ਜੀ ਇਸ ਲੋਕ ਵਿਚ ਤਾਂ) ਅਨੰਦ ਦੇ ਦਾਤੇ ਹਨ।

੧. (ਅੱਗੇ) ਉਹਨਾਂ ਦੀ ਸ਼ਰਨ (ਪਿਆਂ ਨੂੰ) ਜਮ ਦੀ ਰੋਕ ਨਹੀਂ ਹੁੰਦੀ (ਸਗੋਂ) ਮੁਕਤੀ ਪ੍ਰਾਪਤਿ ਹੁੰਦੀ ਹੈ। (ਅ) ਹੇ ਸ਼ਰਨ (ਪਇਆਂ ਦੇ) ਮੁਕਤੀ ਦਾਤਾ (ਗੁਰੂ ਅੰਗਦ ਜੀ) ਆਪ ਨੂੰ ਬੰਦਨ (=ਨਮਸਕਾਰ) ਹੋਵੇ।

੩. ਉਹਨਾਂ ਦਾ ਜਸ (ਰੂਪੀ ਸੂਰਜ) ਕਦੇ ਮੰਦ ਨਹੀਂ ਹੁੰਦਾ (ਸਦਾ ਇਕ ਰਸ ਚਮਕ ਰਿਹਾ ਹੈ, ਏਥੇ ਓਥੇ ਉਹਨਾਂ ਦੀ) ਚੰਦਨ (ਰੂਪੀ) ਕੀਰਤੀ (ਚਰਚਿਤਿ=) ਫੈਲ ਰਹੀ ਹੈ।

੪. (ਐਸੇ ਸ਼ੁਭ) ਗੁਣਾਂ ਦੇ ਮੰਦਰ (ਸ੍ਰੀ ਗੁਰੂ) ਅੰਗਦ (ਦੇਵ ਜੀ ਨੂੰ ਮੇਰੀ) ਨਮਸਕਾਰ ਹੋਵੇ।

੬. ਇਸ਼੍ਟ ਗੁਰੂ–ਸ਼੍ਰੀ ਗੁਰੂ ਅਮਰਦਾਸ ਜੀ ਦਾ–ਮੰਗਲ।

ਪਾਰਨਿ ਕਰਿ ਸਿੱਖੀ ਬਿਸਤਾਰਨ।ਪਾਰਦ ਮਨ ਥਿਰ ਕਿਧ ਬਿਸਤਾਰ ਨ।
ਪਾਦ ਸੁਪਰੇ* ਕਰੇ ਨਿਸਤਾਰਨ।ਰਵਿ ਸ੍ਰੀ ਅਮਰ ਜਿਧਤੂ† ਨਿਸਤਾਰਨਿ।

*ਪਾ:–ਪਾਰ ਸਿ ਪਰੇ। †ਪਾ:–ਜਿ ਤਮ। ਜਿਮਤਿ।

ਪਾਰਨਿ=ਪਾਲਣਾ ! ਬਿਸਤਾਰਨ=ਫੈਲਾਉਣਾ, ਪ੍ਰਚਾਰ।
ਪਾਰਦ ਮਨ=ਪਾਰੇ (ਵਤ ਚੰਚਲ) ਮਨ।
ਬਿਸਤਾਰਨ=ਬਿਸਤਾਰ+ਨ=ਨਾ ਖਿੰਡਾਉ ਵਿਚ ਗਏ। ਪਾਦ=ਚਰਨ।
ਨਿਸਤਾਰਨ=ਨਿਸਤਾਰਾ ਕੀਤਾ, ਪਾਰ ਉਤਾਰਾ ਕੀਤਾ।
ਰਵਿ=ਸੂਰਜ। ਜਿਯਤ=ਜੀਉਂਦੇ, ਜੀਵ।
ਨਿਸਤਾਰਨ=ਨਿਸ+ਤਾਰਨ=[ਨਿਸ=ਰਾਤ। ਤਾਰਨ=ਤਾਰਿਆਂ]।

ਅਰਥ-(ਜਿਨ੍ਹਾਂ ਨੇ) ਸਿੱਖੀ ਦੀ ਪਾਲਣਾ ਕੀਤੀ (ਤੇ ਉਸ ਨੂੰ) ਫੈਲਾਇਆ, (ਸ਼ਰਨਾਗਤਾਂ ਦੇ) ਪਾਰੇ (ਵਾਂਙੂ ਚੰਚਲ) ਮਨਾਂ ਨੂੰ (ਐਸਾ) ਟਿਕਾਇਆ (ਕਿ ਓਹ ਫੇਰ) ਨਾ ਖਿੰਡੇ (ਐਵੇਂ ਤਾਈਂ ਕਿ ਉਹਨਾਂ ਟਿਕੇ ਮਨਾਂ ਦੇ) ਚਰਨੀਂ (ਜੋ ਲੋਕ) ਆ ਪਏ ਉਹਨਾਂ ਦਾ ਭੀ) ਪਾਰ ਉਤਾਰਾ ਕੀਤਾ, (ਸੱਚ ਮੁਚ ਅਵਿੱਦਯਾ ਰੂਪੀ) ਰਾਤ (ਦੇ ਅੰਧਕਾਰ ਵਿਚ ਗੁਮੇ) ਜੀਵਾਂ ਨੂੰ ਸ਼੍ਰੀ (ਗੁਰੂ) ਅਮਰ ਦਾਸ (ਜੀ ਨੇ) ਸੂਰਜ ਵਾਂਙੂ ਤਾਰਿਆ (ਸੋ ਮੇਰਾ ਭੀ ਨਿਸਤਾਰਾ ਕਰਨ)।

ਹੋਰ ਅਰਥ-੧. ਤੁਕ:-ਸਿੱਖੀ ਫੈਲਾਉਣ ਦਾ ਜਿਨ੍ਹਾਂ (ਪਾਰਨ=) ਪ੍ਰਣ ਹੀ ਕਰ ਲਿਆ ਸੀ।

੨. ਤੁਕ:-ਪਾਰੇ ਵਾਂਙੂ (ਬਿਸਤਾਰਨ=) ਖਿੰਡਣੇ ਵਾਲੇ ਅਰਥਾਤ ਚੰਚਲ ਮਨ ਨੂੰ ਟਿਕਾ ਦਿਤਾ।

੩. ਸ਼੍ਰੀ ਗੁਰੂ ਅਮਰ ਦੇਵ ਜੀ ਦੀ (ਰਵ=) ਬਾਣੀ ਜੀਵਾਂ ਦਾ ਨਿਸਤਾਰਾ ਕਰਨ ਵਾਲੀ ਹੈ। ਸੂਚਨਾ-ਤੀਸਰੀ ਸਤਰ ਵਿਚ ੨੨ ਮੰਜੀਆਂ ਵਲ ਇਸ਼ਾਰਾ ਹੈ।

੭. ਇਸ਼੍ਟ ਗੁਰੂ-ਸ਼੍ਰੀ ਗੁਰੂ ਰਾਮ ਦਾਸ ਜੀ ਦਾ-ਮੰਗਲ।

ਰਾਮ ਸਿੰਘ ਰਾਵਣ ਹਤਿ ਕਰੀ। ਰਾਮ ਜਥਾ ਰਾਜਨਿ ਮ੍ਰਿਤੁ ਕਰੀ।
ਰਾਮ ਮਘੇਸੁਰ ਦਲ ਹਤਿ ਡਾਰਾ। ਰਾਮਦਾਸ ਗੁਰ ਮੋਹ ਬਿਦਾਰਾ॥੭॥

ਰਾਮ=ਰਾਮ ਚੰਦ੍ ਜੀ।
ਹਤਿਕਰੀ=ਨਾਸ਼ ਕੀਤਾ। (ਅ) ਹਤਿ=ਨਾਸ਼ ਕੀਤਾ, ਕਰੀ=ਹਾਥੀ ਵਾਂਙੂ।
ਰਾਮ=ਪਰਸ਼ੁਰਾਮ। ਰਾਮ=ਬਲਰਾਮ, ਕ੍ਰਿਸ਼ਨ ਜੀ ਦਾ ਭਾਈ।
ਮਘੇਸੁਰ=ਜਰਾਸਿੰਧੁ। ਮਘ ਦੇਸ਼ ਦਾ ਰਾਜਾ। [ਪ੍ਰੈਸ:, ਮਗਧੇਸ਼੍ਵਰ। ਮਗਧ+ਈਸ਼੍ਵਰ]।

ਅਰਥ-(ਜਿਵੇਂ) ਰਾਮ ਚੰਦ੍ (ਜੀ ਨੇ) ਸ਼ੇਰ (ਵਾਂਙੂ ਮਹਾਂਬਲੀ ਹੋਕੇ) ਰਾਵਣ (ਰੂਪੀ) ਹਾਥੀ ਦਾ ਨਾਸ਼ ਕੀਤਾ। (ਜਿਵੇਂ) ਪਰਸ਼ੁਰਾਮ ਨੇ (ਕਈ) ਰਾਜੇ ਨਾਸ਼ ਕੀਤੇ। (ਜਿਵੇਂ) ਬਲਰਾਮ ਨੇ ਜਰਾ ਸਿੰਧੁ ਦੇ ਦਲ ਨੂੰ ਮਾਰਿਆ (ਤਿਵੇਂ ਸ਼੍ਰੀ) ਗੁਰੂ ਰਾਮਦਾਸ ਜੀ ਨੇ ਮੋਹ ਨੂੰ ਖੰਤ ਖੰਡ ਕਰ ਦਿਤਾ।

੮. ਇਸ਼ ਗੁਰੂ–ਸ਼੍ਰੀ ਗੁਰੂ ਅਰਜਨ ਦੇਵ ਜੀ ਦਾ–**ਮੰਗਲ।**

ਸ਼੍ਰੀ ਅਰਜਨ ਬਿਚ ਜੰਬੂ ਦੀਪ। ਭਏ ਪ੍ਰਕਾਸ਼ਕ ਜਿਮ ਤਮ ਦੀਪ।
ਬਾਣੀ ਰਚੀ ਬੇਦ ਲੈ ਸਾਰ। ਸਾਰ ਅਸਾਰ ਲਖਾਇ ਸੰਸਾਰ ॥ ੮ ॥

{ ਜੰਬੂਦੀਪ=ਸਾਰੀ ਦੁਨੀਆਂ ਵਿਚ ਸੱਤ ਦੀਪ ਗਿਣੇ ਜਾਂਦੇ ਹਨ, ਇਕ ਦਾ ਨਾਮ ਜੰਬੂ ਦੀਪ ਹੈ, ਜਿਸ ਦਾ ਇਕ ਖੰਡ ਇਹ ਭਾਰਤ ਖੰਡ ਹੈ। ਇਸ ਦਾ ਇਹ ਭਾਵ ਨਹੀਂ ਕਿ ਕੇਵਲ ਜੰਬੂ ਦੀਪ ਵਿਚ ਪ੍ਰਕਾਸ਼ ਕੀਤਾ, ਪਰ ਇਹ ਕਿ ਪ੍ਰਗਟੇ ਜੰਬੂ ਦੀਪ ਵਿਚ ਤੇ ਤਾਰਿਆ ਜਗਤ ਨੂੰ ਯਥਾ:–'ਉਗਵਣਹੁ ਤੇ ਆਥਵਣਹੁ ਚਹੁ ਚਕੀ ਕੀਅਨੁ ਲੋਅ ॥' ਪੁਨਾ:–'ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸ੍ਟਿ ਲਗਿ ਬਿਤਰਹੁ ॥' ਪੁਨਾ:–'ਤਤੁ ਬੀਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥'
ਬੇਦ ਸਾਰ=ਗਯਾਨ ਤੱਤ੍ਵ। ਲਖਾਇ=ਗਣਾਇਆ, ਦਸਿਆ। }

ਅਰਥ–ਸ਼੍ਰੀ ਗੁਰੂ ਅਰਜਨ ਦੇਵ ਜੀ ਜੰਬੂ ਦ੍ਵੀਪ ਵਿਚ ਐਉਂ ਪ੍ਰਕਾਸ਼ ਕਰਨ ਵਾਲੇ ਹੋਏ ਜਿਵੇਂ ਅੰਧੇਰੇ ਵਿਚ ਦੀਵਾ (ਪ੍ਰਕਾਸ਼ ਕਰਦਾ ਹੈ ਅਤੇ ਜਿਨ੍ਹਾਂ ਨੇ ਈਸ਼੍ਵਰ ਤੋਂ) ਗਯਾਨ ਤੱਤ੍ਵ ਲੈਕੇ ਬਾਣੀ ਰਚੀ (ਤੇ ਸਾਰੇ) ਸੰਸਾਰ ਦੇ ਸਾਰ ਤੇ ਅਸਾਰ ਨੂੰ ਜਣਾਇਆ।

ਭਾਵ–ਇਸ ਵਿਚ ਜੋ ਪਦ ਪਿਆ ਹੈ 'ਬੇਦ ਲੈ ਸਾਰ' ਉਸ ਦਾ ਇਕ ਇਹ ਅਰਥ ਭੀ ਕਰਦੇ ਹਨ, ਕਿ ਚਹੁੰ ਵੇਦਾਂ ਵਿਚੋਂ ਸਾਰ ਸਾਰ ਲੈਕੇ ਬਾਣੀ ਰਚੀ। ਇਸ ਖਿਆਲ ਦਾ ਵੀਚਾਰ 'ਚਾਰ ਵੇਦ ਕੇ ਜਾਨਹੁ ਸਾਰ' ਤੁਕ ਦੇ ਅਰਥਾਂ ਵਿਚ ਕਰ ਆਏ ਹਾਂ ਦੇਖੋ ਸ਼੍ਰੀ ਗੁ: ਨਾ: ਪ੍ਰ: ਪੂਰਬਾਰਧ ਅਧ੍ਯਾਯ ੧ ਅੰਕ ੬੯ ਦਾ ਭਾਵ। 'ਵੇਦ' ਪਦ ਦੇ ਹੋਰ ਵਿਚਾਰ ਲਈ ਦੇਖੋ ਸ਼੍ਰੀ ਗੁ: ਨਾ: ਪ੍ਰ: ਪੂ: ਅ: ੩੭ ਅੰਕ ੫੧ ਦੀ ਹੇਠਲੀ ਟੂਕ। ਫੇਰ ਸ਼੍ਰੀ ਗੁ: ਨਾ: ਪ੍ਰ: ਪੂ: ਅ: ੫੨ ਅੰਕ ੨੨ ਦੀ ਹੇਠਲੀ ਟੂਕ। ਫੇਰ ਦੇਖੋ ਗੁ: ਪ੍ਰ: ਸੂ: ਰਾਸ ੩ ਅੰਸੂ ੪੧ ਅੰਕ ੧੧ ਦੀ ਹੇਠਲੀ ਟੂਕ।

ਇਨ੍ਹਾਂ ਤੋਂ ਇਹ ਦਿੱਸ ਪਏਗਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਟੀਕਾ ਵੇਦਾਂ ਦਾ ਸਮਝਣਾ ਗੁਰੂ ਸਿਧਾਂਤ ਦੇ ਵਿਰੁੱਧ ਹੈ। ਜੈਸਾ ਕਿ ਗੁਰਬਾਣੀ ਤੋਂ ਸਾਫ ਪ੍ਰਗਟ ਹੋ ਰਿਹਾ ਹੈ। ਯਥਾ:–"ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥ ਵਾਦੁ ਵਖਾਣਹਿ ਮੋਹੇ ਮਾਇਆ" [ਆਸਾ ਮ: ੩] ॥ ਪੁਨਾ:–"ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ।" [ਆਸਾ ਸੋ: ਮ: ੪] ਭਾਈ ਗੁਰਦਾਸ ਜੀ ਦਾ ਭੀ ਸਪਸ਼ਟ ਵਾਕ ਇੰਹ ਹੈ:–

ਬੋਲਣਾ ॥ ਸਿਮ੍ਰਿਤਿ ਪੁਰਾਨ ਕੋਟਾਨਿ ਬਖਾਨ ਬਹੁ, ਭਾਗਵਤ ਬੇਦ ਬਿਆਕਰਣ ਗੀਤਾ। ਸ਼ੇਸ਼, ਮਰਜੇਸ਼, ਅਖਲੇਸ, ਸੁਰ, ਮਹੇਸ, ਮੁਨਿ, ਜਗਤੁ ਅਰ ਭਗਤ ਸੁਰ ਨਰ ਅਤੀਤਾ ॥ ਗਿਆਨੁ ਅਰੁ ਧਿਆਨੁ ਉਨਮਾਨ ਉਨਮਨ ਉਕਤਿ ਰਾਗਿ ਨਾਦਿ ਦਿਜ ਸੁਰਮਤਿ ਨੀਤਾ ॥ ਅਰਥ ਲਗ ਮਾਤ੍ਰ ਗੁਰ ਸ਼ਬਦ ਅੱਖਰ ਮੇਕ ਅਗਮ ਅਤਿ ਅਗਮ ਅਗਾਧ ਮੀਤਾ ॥੪੪੦॥

੯. ਇਸ੍ਟ ਗੁਰੂ–ਸ਼੍ਰੀ ਗੁਰੂ ਹਰਿ ਗੋਵਿੰਦ ਜੀ ਦਾ–**ਮੰਗਲ।**

ਨੇਤ੍ਰ ਬਿਸਾਲ ਜਥਾ ਅਰਵਿੰਦ। ਬਲੀ ਬਿਸਾਲ ਜਥਾ ਗੋਵਿੰਦ।
ਗ੍ਯਾਨੀ ਧ੍ਯਾਨੀ ਜੋ ਭਤਿਵਿੰਦ। ਸੋ ਸਰੂਪ ਸ਼੍ਰੀ ਹਰਿ ਗੋਵਿੰਦ॥ ੯॥

ਬਿਸਾਲ=ਵਿਸ਼ਾਲ, ਵਡੇ, ਖੁਲ੍ਹੇ। ਅਰਵਿੰਦ=ਕਵਲ।
ਗੋਵਿੰਦ=ਵਾਹਿਗੁਰੂ ਜੀ। (ਅ) ਵਿਸ਼ਨੂ।
ਭਤਿਵਿੰਦ=ਭੱਤ੍ਰ+ਵਿੰਦ=ਭੱਤ੍ਰ ਦੇ ਜਾਣਨ ਵਾਲੇ। ਪੂਰਨ ਬ੍ਰਹਮ ਗ੍ਯਾਨੀ।
ਭੱਤ੍ਰ=ਸਾਰ, ਆਤਮ ਤੱਤ੍ਰ। ਵਿਦ੍–ਧਾਤੂ ਦੇ ਤ੍ਰੈ ਅਰਥ ਹਨ:– ਲੱਭਣਾ, ਪ੍ਰਾਪਤੀ, ਗਿਆਨ। ਸੋ ਗ੍ਯਾਨੀ ਤਾਂ ਭੱਤ੍ਰ ਸ੍ਵਰੂਪ ਕਰਕੇ ਗੁਰੂ ਜੀ ਨੂੰ ਜਾਣਦੇ ਹਨ, ਤੇ ਧ੍ਯਾਨੀ ਧ੍ਯਾਨ ਦ੍ਵਾਰਾ ਪਾਉਂਦੇ ਹੈਨ, ਤੇ ਤੱਤ੍ਰਵੇਤਾ ਨੂੰ ਆਤਮ ਸ੍ਵਰੂਪ ਕਰ ਸਦਾ ਪ੍ਰਾਪਤ ਹੈਨ।

ਅਰਥ–ਕਵਲਾਂ ਵਰਗੇ ਚੌੜੇ ਨੇਤਾਂ ਵਾਲੇ (ਹਨ), ਸ਼੍ਰੀ ਭਗਵਾਨ ਵਰਗੇ ਮਹਾਂ ਬਲ ਵਾਲੇ (ਹਨ), ਗਿਆਨੀ ਤੇ ਧ੍ਯਾਨੀ ਜਿਸ ਤੱਤ੍ਰ (ਸ੍ਵਰੂਪ) ਦਾ ਅਨੁਭਵ ਕਰਦੇ ਹਨ ਸੋ ਸ੍ਵਰੂਪ ਸ਼੍ਰੀ ਗੁਰੂ ਹਰਿਗੋਵਿੰਦ ਜੀ ਦਾ ਹੈ।

ਭਾਵ–'ਕਵਲ ਨੈਨ' ਤੋਂ ਸੁਹਣੇ ਨੇਤਾਂ ਵਾਲੇ ਦੇ ਸਿਵਾ ਰਸਿਕ ਤੇ ਕ੍ਰਿਪਾ ਕਟਾਖ੍ਯ ਨਾਲ ਤਾਰਨ ਵਾਲੇ ਹੋਣ ਦੀ ਬੀ ਮੁਰਾਦ ਹੈ, ਗੋਵਿੰਦ ਸਰੀਖਾ ਬਲੀ ਕਹਿਣ ਤੋਂ ਭੁਜ ਬਲ ਤੋਂ ਸਿਵਾ ਆਤਮ ਬਲ ਦੀ ਬੀ ਮੁਰਾਦ ਹੈ। ਇਨ੍ਹਾਂ ਦੋਹਾਂ ਤੁਕਾਂ ਵਿਚ ਸ਼ਰੀਰਕ ਸ੍ਵਰੂਪ ਸੰਖੇਪ ਨਾਲ ਦਿਖਾਇਆ ਹੈ, ਅਗਲੀ ਤੁਕ ਵਿਚ ਆਤਮ ਸ੍ਵਰੂਪ ਦ੍ਰਸ੍ਯਾਇਆ ਹੈ। ਮੁਰਾਦ ਹੈ ਕਿ ਉਹ ਤੱਤ੍ਰ ਸ੍ਵਰੂਪ ਜਿਸ ਨੂੰ ਗਿਆਨੀ ਤੇ ਧ੍ਯਾਨੀ ਅਨੁਭਵ ਕਰਦੇ ਹਨ ਤੇ ਮਹਾਂਬਲੀ ਭਗਵਾਨ ਵਾਲਾ (ਸ੍ਵਰੂਪ) ਤੇ ਖਿੜੇ ਹੋਏ ਕਵਲ ਨੈਨਾਂ ਵਾਲਾ ਸੁੰਦਰ ਕ੍ਰਾਂਤੀ ਵਾਲਾ ਸ੍ਵਰੂਪ, ਸਭ ਦੇ ਸਮੁਦਾਇ ਦਾ ਨਾਮ ਹੈ 'ਸ਼੍ਰੀ ਗੁਰੂ ਹਰਿ ਗੋਵਿੰਦ'।

੧੦. ਇਸ੍ਟ ਗੁਰੂ–ਸ਼੍ਰੀ ਗੁਰੂ ਹਰਿਰਾਇ ਜੀ ਦਾ–**ਮੰਗਲ।**

ਸਤਿ ਸੰਗਤਿ ਸੇਵਤਿ ਨਿਸ਼ਕਾਮ। ਹਰਿ ਬਿਕਾਰ ਕ੍ਰੋਧਾਦਿਕ ਕਾਮ।
ਪੂਰਹਿੰ ਦਾਸ ਜਿ ਬਾਂਛਤਿ ਕਾਮ। ਬੰਦੌਂ ਸ਼੍ਰੀ ਹਰਿ ਰਾਇ ਨਿਹਕਾਮ॥੧੦॥

ਨਿਸ਼ਕਾਮ=ਕਾਮਨਾ ਰਹਿਤ ਹੋਕੇ।
ਕ੍ਰੋਧਾਦਿਕ ਕਾਮ=ਕਾਮ ਕ੍ਰੋਧ ਆਦਿ ਪੰਜ ਵਿਕਾਰ।
ਬਾਂਛਤਿ=ਚਾਹੀਆਂ ਹੋਈਆਂ।

ਅਰਥ–੪. ਮੈਂ ਨਮਸਕਾਰ ਕਰਦਾ ਹਾਂ, ਸ਼੍ਰੀ (ਗੁਰੂ) ਹਰਿ ਰਾਇ (ਜੀ ਨੂੰ ਜੋ ਆਪ ਸਰਬ) ਕਾਮਨਾ ਤੋਂ ਰਹਿਤ ਹਨ।
੧. (ਅਤੇ ਉਹ) ਨਿਸ਼ਕਾਮ ਭਾਵਨਾ ਨਾਲ ਸੇਵਾ ਕਰਨੇ ਵਾਲੀ ਸਤਿਸੰਗਤ ਦੇ।
੨. ਕਾਮ ਕ੍ਰੋਧ ਆਦਿਕ (ਪੰਜ) ਵਿਕਾਰ ਦੂਰ ਕਰਦੇ ਹਨ।

੩. (ਤੇ ਕਾਮਨਾ ਨਾਲ ਸੇਵਾ ਕਰਨ ਵਾਲੇ) ਦਾਸਾਂ ਦੀਆਂ (ਮਨੋਂ) ਵਾਂਛਤਿ ਕਾਮਨਾ ਪੂਰਨ ਕਰਦੇ ਹਨ।

ਭਾਵ—ਅਸਲ ਵਿਚ ਕਵਿ ਜੀ ਨੇ ਇਥੇ—ਹਰਿ+ਰਾਇ—ਦੋਹਾਂ ਪਦਾਂ ਦੇ ਅਭਿਪ੍ਰਾਇ ਦੀ ਸਫਲ ਟੀਕਾ ਕੀਤੀ ਹੈ। 'ਹਰਿ' ਦਾ ਅਰਥ ਹੈ ਦੂਰ ਕਰਨਾ ਸੋ ਨਿਸ਼ਕਾਮ ਸੰਗਤਾਂ ਦੇ ਵਿਕਾਰ ਦੂਰ ਕਰਦੇ ਹਨ। ਵਿਕਾਰ ਚੂਰ ਹੋਣ ਤੋਂ ਉਹ ਪਰਮ ਪਦ ਨੂੰ ਅੱਪੜ ਗਏ। ਦੂਸਰੇ 'ਰਾਇ' ਹੈ ਰਾਜਾ, ਰਾਜਾ ਆਪਣੀ ਸੇਵਕ ਪ੍ਰਜਾ ਨੂੰ ਪਦਾਰਥ ਆਦਿ ਵਿਭੂਤੀਆਂ ਦਾਨ ਕਰਨ ਦਾ ਬਲ ਰਖਦਾ ਹੈ, ਸੋ ਕਵਿ ਜੀ ਨੇ ਦਸਿਆ ਹੈ ਕਿ ਆਪ ਕਾਮਨਾਂ ਵਾਲਿਆਂ ਨੂੰ ਮਨੋਵਾਂਛਤਿ ਰਾਜ ਭਾਗ ਪਦਾਰਥ ਦੇ ਦੇਣ ਵਿਚ ਸਮਰੱਥ ਹਨ। ਨਿਸ਼ਕਾਮ ਭਗਤਾਂ ਨੂੰ ਆਪ ਨੇ ਮੁਕਤੀ ਦਿੱਤੀ ਤੇ ਸਕਾਮ ਸਿੱਖਾਂ ਨੂੰ ਰਾਜ ਤੇ ਜਗੀਰਦਾਰੀਆਂ ਦੇ ਵਰ ਬਖਸ਼ੇ।

੧੧. ਇਸ੍ਹ ਗੁਰੂ—ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦਾ—**ਮੰਗਲ।**

ਆਰਬਲਾ ਲਘੁ ਸ਼ਕਤਿ ਬਿਸਾਲ। ਬਾਲ ਗੁਰੂ ਹਰਿ ਕ੍ਰਿਸ਼ਨ ਰਸਾਲ।ਬਾਲ ਸੂਰ ਲਘੁ*ਪਿਖਿ ਜਿਮ†ਜਾਲ।ਮੋਹ ਤਿਮਰ ਤਿਮ‡ ਕਰਤਿ ਉਜਾਲ॥੧੧॥

ਰਸਾਲ=ਮਧੁਰ, ਮਿੱਠੇ, ਭਾਵ ਪਿਆਰੇ ਲਗਣ ਵਾਲੇ।
ਬਾਲ ਸੂਰ=ਚੜ੍ਹਦਾ ਸੂਰਜ, ਸਵੇਰ ਦਾ ਸੂਰਜ।

ਅਰਥ--੨. (ਚਾਹੇ) ਮਿੱਠੇ (ਗੁਰੂ) ਹਰਿਕ੍ਰਿਸ਼ਨ ਜੀ ਬਾਲ ਗੁਰੂ ਹਨ।

੧. (ਅਰਦਾਤ ਉਹਨਾਂ ਦੀ) ਆਰਬਲਾ ਛੋਟੀ (ਹੈ ਪਰੰਤੂ) ਸ਼ਕਤੀ (ਗੁਰੂ ਪਦ ਜਿਤਨੀ ਹੀ) ਵਿਸ਼ਾਲ ਹੈ। ੩. ੪. ਜਿਵੇਂ ਬਾਲ ਸੂਰਜ ਨੂੰ ਮਾਰੇ ਦੇਖਕੇ ਨਿਕਾ (ਖਿਆਲ ਕਰਦੇ ਹਨ ਪਰੰਤੂ ਜਿਵੇਂ ਉਹ ਰਾਤ ਦੇ ਹਨੇਰੇ ਨੂੰ ਪੂਰੀ ਤਰ੍ਹਾਂ ਦੂਰ ਕਰ ਸੁਟਦਾ ਹੈ) ਤਿਵੇਂ ਮੋਹ ਦੇ ਅੰਧਕਾਰ ਨੂੰ (ਬਾਲ ਗੁਰੂ ਹਰਿਕ੍ਰਿਸ਼ਨ ਜੀ ਦੂਰ ਕਰਕੇ) ਪ੍ਰਕਾਸ਼ (ਦਾਨ) ਕਰ ਦੇਂਦੇ ਹਨ।

੧੨. ਇਸ੍ਹ ਗੁਰੂ—ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ—**ਮੰਗਲ।**

ਹਿੰਦੁ ਲਾਜ ਰਾਖੀ ਬਨਿ ਚਾਦਰ। ਤੁਰਕ ਜੁਵਾਸਾ ਕੋ ਬਡ ਬਾਦਰ। ਸਿਖ ਸਿਮਰਤਿ ਜਿਤਕਿਤ ਹੁਇ ਹਾਦਰ।ਨਮੋ ਚਰਨ ਗੁਰਤੇਗ਼ ਬਹਾਦੁਰ॥੧੨॥

ਚਾਦਰ=ਬੁੱਕਲ ਮਾਰਨ ਦਾ ਕਪੜਾ ਜਿਸ ਨਾਲ ਲਾਜ ਵਾਲੀਆਂ ਆਪਣਾ ਤਨ ਕੱਜਦੀਆਂ ਹਨ। (ਅ) ਉਚੇ ਥਾਂ ਤੋਂ ਥਰਨੇ ਵਾਂਙੂ ਪੈਣ ਵਾਲੀ ਪਾਣੀ ਦੀ ਰੋ। [ਫਾ:, ਚਾਦਰ]
ਜੁਵਾਸ=ਜੁਵਾਹਾਂ, ਇਕ ਤਰ੍ਹਾਂ ਦਾ ਕੰਡਿਆਂ ਵਾਲਾ ਬੂਟਾ ਜੋ ਬਰਸਾਤ ਪੈਣ ਨਾਲ ਗਲਦਾ ਤੇ ਔੜ ਨਾਲ ਮੋਲਦਾ ਹੈ।
ਬਾਦਰ=ਬੱਦਲ। ਹਾਦਰ=ਹਾਜ਼ਰ।

*ਪਾ:—ਲਖ। †ਤਿਮ। ‡ਪਾ:—ਹਰ।

ਅਰਥ–੪. (ਸ਼੍ਰੀ) ਗੁਰੂ ਤੇਗ ਬਹਾਦਰ ਜੀ ਦੇ ਚਰਨਾਂ ਤੇ ਮੇਰੀ ਨਮਸਕਾਰ ਹੈ। ੧. (ਜਿਨ੍ਹਾਂ ਨੇ) ਹਿੰਦ ਦੀ ਲਾਜ ਚਾਦਰ ਬਣਕੇ ਰਖੀ। ੨. (ਜੋ) ਤੁਰਕਾਂ (ਰੂਪੀ) ਜੁਵਾਹੇਂ ਨੂੰ ਬੜੇ ਬੱਦਲ (ਸਮਾਨ ਪ੍ਰਤੀਤ ਹੋਏ ਪਰ) ੩ ਸਿਖਾਂ ਨੂੰ ਜਿੱਥੇ ਕਿਤੇ (ਉਹਨਾਂ ਨੇ ਆਪ ਨੂੰ) ਯਾਦ ਕੀਤਾ, (ਓਥੇ ਹੀ) ਹਾਜ਼ਰ ਹੋਏ।

ਭਾਵ–ਚਾਦਰ ਸ਼ਲੇਖ ਪਦ ਹੈ। ਚੱਦਰ ਸ਼ਰੀਰ ਦਾ ਕੱਜਣ ਹੈ, ਇਸ ਕਰਕੇ ਲੱਜਿਆ ਦੱਖਣ ਦਾ ਉਪਾਉ ਹੈ। ਹਿੰਦ ਜੋ ਅਵਿੱਦਯਾ ਤੇ ਗ਼ੁਲਾਮੀ ਵਿਚ, ਖ਼ੁਦਗਰਜ਼ੀ ਤੇ ਪਾਟੋ ਧਾੜ ਵਿਚ ਬੇ-ਹਿਯਾ ਹੋ ਰਿਹਾ ਸੀ, ਆਪਣਾ ਸੀਸ ਦੇਕੇ ਗੁਰੂ ਜੀ ਨੇ ਕੁਰਬਾਨੀ, ਅਣਖ, ਗ਼ੈਰਤ, ਬਹਾਦਰੀ, ਪਰੋਪਕਾਰ ਦਾ ਨਮੂਨਾ ਬਣਕੇ ਸਾਰੀਆਂ ਲੱਜਮਾ ਰੱਖ ਲਈਆਂ।

ਚਾਦਰ ਖ਼ਰਦੇ ਪਾਣੀ ਦੀ ਰੌ ਨੂੰ ਭੀ ਕਹਿੰਦੇ ਹਨ, ਇਸ ਅਰਥ ਦਾ ਕਟਾਖ਼ਜ ਵੱਦਲ ਨਾਲ ਰੱਖਿਆ ਹੈ, ਜਿਸ ਦੇ ਪੈਣ ਨਾਲ ਜਵਾਹਾਂ ਮਰਦਾ ਹੈ। ਹਿੰਦ ਸ਼ੁਭ ਪੋਲੀ ਹੈ, ਜੋ ਪਾਣੀ ਦੇ ਥਰਨ ਨਾਲ ਪਲੀ ਤੇ ਤੁਰਕ ਜਵਾਹਾਂ ਸਨ ਜੋ ਪਾਣੀ ਪੈਣ ਨਾਲ ਮਰੇ ਪਰੰਤੂ ਸਿੱਖਾਂ ਲਈ ਆਪ ਗੁਰੂ, ਪਿਤਾ, ਮਿੱਤ੍ਰ, ਭਗਵਾਨ ਦਾ ਰੂਪ ਹਨ ਕਿ ਜਿੱਥੇ ਓਹ ਯਾਦ ਕਰਨ ਓਥੇ ਹੀ ਸਦੀਵ ਸਹਾਇਤਾ ਨੂੰ ਅੱਪੜਦੇ ਹਨ।

੧੩. ਇਸ਼੍ਟ ਗੁਰੂ–ਸ਼੍ਰੀ ਗੁਰੂ ਗੋਵਿੰਦ ਸਿੰਘ ਜੀ ਦਾ–ਮੰਗਲ।

ਉਦੈ ਤੇਜ ਜਗ ਮਹਿ ਸਮ ਸੂਰ। ਦੁਸ਼ਟਨਿ ਕੇ ਉਪਜਾਵਤਿ ਸੂਰ।
ਹਤੇ ਸ਼ੱਤ੍ਰੁ ਗਨ ਗਹਿ ਕਰਿ ਸੂਰ।ਸ਼੍ਰੀ ਗੁਰੁ ਗੋਬਿੰਦ ਸਿੰਘ ਬਡ ਸੂਰ॥੧੩॥

{ਸੂਰ=ਸੂਰਜ। ਸੂਰ=ਸੂਲ, ਪੀੜਾ। ਸੂਰ=ਸ਼ੂਲ=ਬਰਛਾ। ਸੂਰ=ਸੂਰਮੇਂ।}

ਅਰਥ–੧. ੨. ਜਿਵੇਂ ਜਗਤ ਵਿਚ ਸੂਰਜ ਦਾ ਚੜ੍ਹਦਾ ਤੇਜ ਦੁਸ਼ਟਾਂ ਦੇ (ਦਿਲ ਵਿਚ) ਦੁਖ ਪੈਦਾ ਕਰਦਾ ਹੈ*, ੩. ੪. (ਤਿਵੇਂ) ਬੜੇ ਸੂਰਮੇਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ (ਜਗਤ ਵਿਚ) ਬਰਛਾ ਹੱਥ ਵਿਚ ਪਕੜਕੇ ਸਮੂਹ ਵੈਰੀ ਮਾਰੇ।

ਹੋਰ ਅਰਥ–ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਬੜੇ ਸੂਰਮੇਂ ਹਨ, ਜਿਨ੍ਹਾਂ ਦਾ ਤੇਜ ਉਦੇ ਸੂਰਜ ਵਾਙੂ ਜਗਤ ਵਿਚ (ਨਿਤ ਵਸਣੇ ਵਾਲੀ ਵਸਤੂ ਹੈ) ਜੋ ਦੁਸ਼ਟਾਂ ਦੇ ਚਿੱਤ ਵਿਚ ਸੂਲ ਉਪਜਾਉਂਦਾ ਹੈ, (ਤੇ ਜਿਨ੍ਹਾਂ ਨੇ) ਹੱਥ ਵਿਚ ਸ਼ਸਤ੍ਰ ਫੜਕੇ ਸ਼ਤ੍ਰੂਆਂ ਦੇ ਸਮੂਹ ਮਾਰੇ ਹਨ।

੧੪. ਦਸਾਂ ਗੁਰੂ ਸਾਹਿਬਾਂ ਦਾ ਇਕੱਠਾ ਮੰਗਲ।

ਦਸ ਸਰੂਪ ਕੋ ਨਮੋ ਹਮਾਰੀ। ਜਿਨਹੁ ਜਨਨਿ ਕੀ ਦੁਬਿਧਾ ਟਾਰੀ।
ਬਰਨੋਂ ਪੰਚਮ ਰਾਸਿ ਅਗਾਰੀ। ਸ੍ਰੋਤਾ ਸੁਨਹੁ ਪਾਪ ਗਨ ਹਾਰੀ॥੧੪॥

ਅਰਥ–(ਸਤਿਗੁਰਾਂ ਦੇ) ਦਸਾਂ (ਹੀ) ਸਰੂਪਾਂ ਨੂੰ ਸਾਡੀ ਨਮਸਕਾਰ ਹੈ, ਜਿਨ੍ਹਾਂ ਨੇ (ਕਿ ਸਦੀਵ ਆਪਣੇ) ਦਾਸਾਂ ਦੀ ਦੁਬਿਧਾ ਦੂਰ ਕੀਤੀ ਹੈ, (ਹੁਣ ਮੈਂ) ਅੱਗੋਂ ਪੰਜਵੀਂ ਰਾਸ ਵਰਣਨ ਕਰਦਾ ਹਾਂ, ਹੇ ਸੁਣਨ ਵਾਲਿਓ! ਸੁਣੋ, (ਇਹ ਕਥਾ) ਸਮੂਹ ਪਾਪਾਂ ਦਾ ਨਾਸ਼ ਕਰਨੇ ਵਾਲੀ ਹੈ।

*ਕਿਉਂਕਿ ਓਹ ਹਨੇਰੇ ਵਿਚ ਪਾਪ ਕਰ ਰਹੇ ਹੁੰਦੇ ਹਨ।

੧੫. ਨਾਮ ਦੇ ਪ੍ਰੇਮੀ ਗੁਰ ਸਿੱਖਾਂ ਦਾ ਮੰਗਲ।

ਲਾਖਹੁ ਸਤਿਗੁਰ ਕੇ ਸਿਖ ਪੂਰੇ। ਅਪਨ ਸਰੂਪ ਲਖਨੇ ਜਿਨ ਰੂਰੇ।
ਮਹਾਂ ਸ਼ਕਤਿ ਧਰਿ ਬ੍ਰਿਧ ਤੇ ਆਦਿਬੰਦਨ ਕਰੋਂ,ਧਰਹੁ ਅਹਿਲਾਦ ॥੧੫॥
ਸਗਰੋ ਗ੍ਰੰਥ ਸੰਪੂਰਨ ਕਰੋ। ਪਰਹਿੰ ਬਿਘਨ ਗਨ ਤਿਨ ਕੋ ਹਰੋ।
ਸ਼ੁਭ ਮਤਿ ਉਪਜਾਵੋ ਉਰ ਅੰਤਰਾਬਰਨੋਂ ਸਤਿਗੁਰ ਸੁਜਸ ਨਿਰਤਰ॥੧੬॥

{ ਨਿਰੰਤਰ=ਜਿਸ ਵਿਚ ਅੰਤਰਾ ਯਾ ਵਿੱਥ ਨਾ ਪਵੇ, ਭਾਵ ਇਕ ਲੜੀ ਪ੍ਰੋਤਵਾਂ (ਅਟੁੱਟਵੀਂ ਲੜੀ)। ਭਾਵ, ਦਸਮੇਂ ਪਾਤਸ਼ਾਹ ਜੀ ਦੇ ਹਾਲਾਤ ਦੇ ਅੰਤ ਤਕ ਨਿਭਾਂ, ਕਿਤੇ ਵਿਚਕਾਰੇ ਨਾ ਰਹਿ ਜਾਵੇ ਲਿਖਣਾ ਮੇਰਾ। }

ਅਰਥ–੩. ਮੁੱਢ ਤੋਂ (ਬਾਬਾ) ਬੁੱਢਾ ਜੀ ਤੋਂ ਲੈਕੇ ਮਹਾਨ ਸ਼ਕਤੀ ਦੇ ਧਾਰਨ ਵਾਲੇ ੧. ਜੋ ਸਤਿਗੁਰੂ ਜੀ ਦੇ ਲੱਖਾਂ ਪੂਰੇ ਸਿਖ (ਹੋਏ ਹਨ) ੨. ਜਿਨ੍ਹਾਂ ਨੇ ਆਪਣੇ ਸੁੰਦਰ ਸਰੂਪ ਦੀ ਲੱਖਤਾ ਪ੍ਰਾਪਤ ਕਰ ਲਈ ਸੀ, ੪–ਉਨ੍ਹਾਂ ਸਾਰਿਆਂ ਨੂੰ ਮੈਂ ਬੰਦਨਾਂ ਕਰਦਾ ਹਾਂ (ਕਿ ਮੇਰੇ ਤੇ) ਖੁਸ਼ੀ ਕਰੋ (ਹੇ ਗੁਰੂ ਪ੍ਰੇਮੀਓ !) ॥ ੧੫ ॥

(ਤੁਸੀਂ ਮੇਰਾ) ਸਾਰਾ ਗ੍ਰੰਥ (ਗੁਰ ਪ੍ਰਤਾਪ ਸੂਰਜ) ਸੰਪੂਰਨ ਕਰੋ, ਜੋ ਬਿਘਨ ਪੈਣ (ਉਹਨਾਂ) ਸਾਰਿਆਂ ਨੂੰ ਨਾਸ਼ ਕਰੋ (ਤੇ) ਚੰਗੀ ਬੁੱਧੀ ਮੇਰੇ ਰਿਦੇ ਦੇ ਅੰਦਰ ਪੈਦਾ ਕਰੋ, ਤਾਂ ਜੋ (ਮੈਂ) ਸਤਿਗੁਰ ਜੀ ਦੇ ਸ੍ਰੇਸ਼ਟ ਜਸ ਨੂੰ ਅਟੁੱਟਵੀਂ ਲੜੀ **ਵਿਚ ਵਰਣਨ** ਕਰਾਂ।

[ਮੰਗਲ ਸਮਾਪਤਿ। ਕਥਾ ਦਾ ਅਰੰਭ]।

ਦੋਹਰਾ ॥ ਸਤਿਗੁਰੂ ਹਰਿ ਗੋਵਿੰਦ ਜੀ ਦੁਰਗ ਗੁਆਲਿਯਰ ਛੋਰਿ। ਖਾਂ ਵਜ਼ੀਰ ਕੋ ਸੰਗ ਲੈ ਗਮਨੇ ਦਿੱਲੀ ਓਰਿ ॥ ੧੭ ॥ ਚੌਪਈ ॥ ਕਾਰਾਗ੍ਰਿਹ ਤੇ[1] ਨ੍ਰਿਪ ਨਿਕਸਾਏ।ਸੋ ਹਰਿਦਾਸ ਸਾਥ ਗਮਨਾਏ।ਅਧਿਕ ਅਨੰਦਤਿ ਕਰਤਿ ਉਚਾਰੀ। 'ਧੰਨ ਧੰਨ ਗੁਰੁ ਪਰਉਪਕਾਰੀ'॥੧੮॥ ਸੁਜਸੁ ਉਚਾਰਤਿ ਜਹਿੰ ਕਹਿੰ ਗੁਰੁ ਕੋ। ਚਲੇ ਆਇ ਸਭਿ ਦਿੱਲੀ ਪੁਰਿ ਕੋ। ਸ਼੍ਰੀ ਹਰਿ ਗੋਵਿੰਦ ਮਾਰਗ ਸਾਰੇ। ਉਲੰਘਤ ਕੀਨਸਿ ਸ਼ੀਘ੍ਰ ਪਧਾਰੇ ॥ ੧੯ ॥ ਆਇ ਟਿਕੇ ਮਜਨੂੰ ਅਸਥਾਨਾ।ਖਾਂ ਵਜ਼ੀਰ ਢਿਗ ਸ਼ਾਹੁ ਪਧਾਨਾ।ਨੰਮ੍ਰਿ ਭਯੋ ਬਹੁ ਕਰੀ ਸਲਾਮ। ਬੋਲਨੋ ਹਜ਼ਰਤ ਲੈ ਇਸ[2] ਨਾਮ ॥੨੦॥ 'ਕਰਤੇ ਰਹੇ ਪ੍ਰਤੀਖਨਿ ਤੇਰੀ। ਮੁਖ ਪ੍ਰਸੰਨ ਦੀਖਤਿ ਇਸ ਬੇਰੀ। ਗੁਰੁ ਸੰਗ ਆਯੋ ਕੈ ਨਾਂਹੀ ?। ਅਭਿਲਾਖਤਿ ਬਹੁ ਚਿਤ ਕੇ ਮਾਂਹੀ'॥੨੧॥ ਸੁਨ ਵਜ਼ੀਰਖਾਂ ਬਾਕ ਬਖਾਨ॥

---

[1]ਕੈਦ ਖਾਨੇ ਵਿਚੋਂ। [2]ਭਾਵ ਵਜ਼ੀਰ ਖਾਂ ਦਾ।

'ਮਦਤ ਖੁਦਾਇ ਆਪ ਕੀ ਜਾਨ॥ ਹਾਸਲ ਹੋਇ ਮੁਰਾਦ ਤੁਹਾਰੀ। ਆਇ ਥਿਰੀ ਸਤਿਗੁਰ ਅਸਵਾਰੀ ॥੨੨॥ ਮਜਨੂੰ ਕੇ ਇਸਥਾਨ ਸੁਹਾਏ। ਸੁਧਿ ਦੈਬੇ ਹਿਤ ਮੋਹਿ ਪਠਾਏ। ਜਬਿ ਅਵਸਰ ਜੋਵਹੁ ਬੁਲਵਾਵਨਿ। ਧਰਿ ਸ਼ਰਧਾ ਲਿਹੁ ਦਰਸ਼ਨ ਪਾਵਨਿ' ॥੨੩॥ ਸੁਨਤਿ ਸ਼ਾਹੁ ਹਰਖਜੋ ਤਿਹ ਸਮੈਂ।ਤਰੁ ਕੁਮਲਾਵਤਿ ਮਿਲਿ ਜਲ ਜਿਮੈਂ*।–ਨਿਜ ਸਿਰ ਤੇ ਅਬਿ ਫਰਜ਼ ਉਤਾਰੋਂ। ਹੋਹਿ ਨ ਤ੍ਰਾਸਪ੍ਰਸੰਨਤਾ ਧਾਰੋਂ–॥੨੪॥ਕਹਤਿ ਭਯੋ 'ਇਹ ਅਵਸਰ ਆਛੋ। –ਆਇ ਦਰਸ ਗੁਰ ਦੇਂ–ਉਰ ਬਾਂਛੋਂ। ਕਰਹੁ ਬੰਦਗੀ ਆਨਹੁ ਜਾਇ। ਸਾਦਰ ਮਧੁਰੇ ਬਾਕ ਅਲਾਇ' ॥੨੫॥ ਸੁਨਿ ਵਜ਼ੀਰਖਾਂ ਗਮਨਜੋ ਐਸੋ।ਟੂਟੈ ਸਥੈਗ ਧਨੁਖ ਸਰ ਜੈਸੇ। ਆਗੇ ਸਤਿਗੁਰੁ ਭਏ ਸੁਚੈਤ। ਗੁਰੁ ਦੇਹੀ ਕੇ ਹਿਤਿਬੇ ਹੇਤੁ ॥੨੬॥ ਨਮੋ ਕਰਤਿ ਨਿਜ ਅਰਜ਼ ਗੁਜ਼ਾਰੀ।'ਸ਼ਾਹੁ ਬੰਦਗੀ ਹਰਖਿ ਉਚਾਰੀ। ਸੁਨਿ ਕਰਿ ਰਾਵਰ ਕੋ ਆਗਵਨੂ। ਹੁਇ ਪ੍ਰਸੰਨ ਅਤਿਸ਼ੈ ਰਿਪੁਦਵਨੂ[1] ॥੨੭॥ ਅਬਿ ਚਾਹਤਿ ਦਰਸ਼ਨ ਕਰਿ ਪ੍ਰੇਮ। ਜਾਨੀ ਅਧਿਕ ਆਪਨੀ ਛੇਮ।–ਮਿਹਰਵਾਨਗੀ ਕਰਿ ਗੁਰੁ ਆਵੈਂ। ਜਾਨਿ ਅਵੱਗਜਾ ਨਹੀਂ ਰਿਸਾਵੈਂ–' ॥ ੨੮ ॥ ਸ਼੍ਰੀ ਗੁਰੁ ਸੁਨਤਿ ਥਸਤ੍ਰ ਕੋ ਧਾਰੇ। ਗਰ ਮਹਿ ਜਾਮਾ ਪਹਿਰ ਸਵਾਰੇ।ਅਤਿ ਸੁੰਦਰ ਚੀਰਾ ਸਿਰ ਸ਼ੋਭਾ। ਉਪਰ ਜਿਗਾ ਪਿਖਤਿ ਮਨ ਲੋਭਾ ॥੨੯॥ ਜ਼ੇਵਰ ਜਬਰ ਜਵਾਹਰ ਜਰੇ। ਅੰਗ ਅੰਗ ਪ੍ਰਤਿ ਸ਼ੋਭਾ ਧਰੇ। ਗਹਿ ਦੁਕੂਲ ਕਟ ਕੋ ਕਸਿ ਕਰਿਕੈ। ਹਯ ਆਰੂਢ, ਬਾਗ ਕਰ ਧਰਿਕੈ[2]॥ ੩੦ ॥ ਖਾਂਵਜ਼ੀਰ ਚਲਿ ਪਰਜੋ ਅਗਾਰੀ। ਸਿਖ ਕੁਛ ਸੰਗ ਗੁਰੁ ਅਸਵਾਰੀ। ਨਗਰ ਪ੍ਰਵੇਸ਼ੇ ਚਪਲ ਤੁਰੰਗ। ਬਲ ਸੋਂ ਚਲਤਿ ਸ਼ੁਭਤਿ ਦੁਤਿ ਅੰਗ ॥੩੧॥ ਫੁਰਕਤਿ[3] ਕਬਿ ਢਾਂਪਤਿ ਲਘੁ ਛਾਲ। ਰੋਕਤਿ ਸਤਿਗੁਰੁ ਧੀਰਜ ਨਾਲ। ਲੋਕ ਬਿਲੋਕਤਿ ਸਫਲ ਬਿਲੋਚਨ। ਮੋਚਤਿ ਚਿਤ ਤੇ ਗੁਰ ਦਿਸ਼ਿ ਸੋਚਨਿ[4] ॥੩੨॥ ਸੁਨਿ ਸੁਨਿ ਧਾਇ ਕਰਤਿ ਹੈਂ ਬੰਦਨ। ਅਵਲੋਕਤਿ ਨਰ ਕਸ਼ਟ ਨਿਕੰਦਨ। ਸਭਿ ਸਿੱਖਨਿ ਮਨ ਭਈ ਵਧਾਈ। 'ਕੈਦਿਨਿ ਦੁਰਗ ਮਹਾਂ ਦੁਖਦਾਈ[5] ॥੩੩॥ ਜਾਸ[6] ਪ੍ਰਵੇਸ਼ਨਿ ਤਿਸ ਥਲ ਹੋਇ। ਨਿਕਸਨਿ ਕੀ ਪੁਨ ਆਸ ਨ ਕੋਇ। ਬਿਖਮ ਦੁਰਗ ਤੇ ਨਿਕਸੇ ਨਾਥ। ਲਏ ਬਵੰਜਾ

[1]ਭਾਵ ਬਾਦਸ਼ਾਹਾ [2]ਵਾਗ ਹਥ ਫੜਕੇ। [3]ਫੁਕਾਰਾ ਮਾਰਦਾ ਹੈ।[4]ਗੁਰੂ ਜੀ ਦੀ ਤਰਫ (ਦੇਖਕੇ) ਚਿਤ ਤੋਂ ਸੋਚਾਂ ਨੂੰ ਦੂਰ ਕਰਦੇ ਹਨ (ਅ) ਚਿਤ ਤੇ ਗੁਰ ਦਿਸ ਮੋਚਤਿ ਸੋਚਨਿ=ਗੁਰੂ ਜੀ ਵੱਲ ਦੇਖਕੇ ਸੋਚਾਂ ਦੂਰ ਕਰਦੇ ਹਨ। [5]ਕੈਦੀਆਂ ਨੂੰ ਜੋ ਕਿਲਾ ਦੁਖਦਾਈ ਸੀ। [6]ਜਿਸ ਦਾ। *ਪਾ:–ਸਮੈਂ।

ਕੈਦੀ ਸਾਥ ॥੩੪॥ ਤੁਮ ਬਿਨ ਕੌਨ ਕਰੈ ਅਸ ਕਾਜ ? । ਰਾਖਨੈ ਬਿਰਦ ਗ਼ਰੀਬ ਨਿਵਾਜ*। ਮਰਣ ਪ੍ਰਯੰਤ ਕੈਦ ਜਿਨ ਕੇਰੀ।ਮੁਚਹਿ ਨ ਧਨ ਬਲ ਤੇ ਕਿਸ ਬੇਰੀ ॥੩੫॥ ਤਿਨ ਪਰ ਕ੍ਰਿਪਾ ਧਾਰਿ ਲੈ ਆਏ। ਸਭਿ ਕੇ ਪਗ ਬੰਧਨ ਕਟਵਾਏ। ਜਗ ਮਹਿੰ ਬਡੋ ਸੁਜਸੁ ਇਹੁ ਲੀਨਾ। ਵਡ ਉਪਕਾਰ ਨ੍ਰਿਪਨਿ ਪਰ ਕੀਨਾ' ॥੩੬॥ ਨਗਰ ਬਿਖੈ ਕੀਰਤਿ ਬਹੁ ਥਾਨ ।ਸਤਿਗੁਰੁ ਸੁਨਤਿ ਜਾਤਿ ਨਿਜ ਕਾਨ । ਗਏ ਦੁਰਗ ਕੇ ਪੌਰ ਪ੍ਰਵੇਸ਼ੇ । ਬ੍ਰਿੰਦ ਸੁਭਟ ਆਯੁਧ ਧਰਿ ਬੈਸੇ ॥੩੭॥ ਕਹਯੋ ਵਜ਼ੀਰਖਾਂ ਸਭਿ ਸਾਥ। 'ਖਰੇ ਹੋਇ ਸਨਮਾਨਹੁ ਨਾਥ। ਪਾਤਿਸ਼ਾਹੁ ਕੇ ਪ੍ਰਾਨਨਿ ਦਾਨੀ । ਇਨ ਤੇ ਆਛੋ ਅਪਰ ਨ ਜਾਨੀ†' ॥੩੮॥ ਸੁਨਿ ਸਗਰੇ ਹੁਇ ਖਰੇ ਅਗਾਰੀ। ਕਰੀ ਸਲਾਮ ਨੰਮ੍ਰਤਾ ਧਾਰੀ । ਤਹਿੰ ਤੇ ਗਏ ਬਹੁਰ ਗੁਰੁ ਆਗੇ । ਜਹਾਂ ਸ਼ਾਹੁ ਜੁਤਿ ਨਰ ਬਡਿ ਭਾਗੇ ॥੩੯॥ਹਯ ਤੇ ਉਤਰਿ ਚਰਨ ਸੋਂ ਚਾਲੇ।ਜਹਾਂ ਕਚਹਿਰੀ ਥਾਨ ਬਿਸਾਲੇ।ਚਾਮੀਕਰ ਤੇ ਚਿੱਤ੍ਰਤਿ ਘਰ ਹੈਂ । ਕਾਨਨ ਮਿਰਗ ਲਿਖੇ ਪਰ ਧਰ ਹੈਂ[1] ॥੪੦॥ ਅਨਿਕ ਪ੍ਰਕਾਰਨਿ ਫਰਸ਼ ਮਹਾਨਾ।ਅਲਪ ਬਿਸਾਲ ਪੌਰ ਜਿਹ ਨਾਨਾ । ਗਯੋ ਵਜ਼ੀਰਖਾਂ ਸੁਧਿ ਦੀਨਿ । 'ਆਏ ਸ਼੍ਰੀ ਸਤਿਗੁਰੁ ਪ੍ਰਬੀਨ' ॥੪੧॥ ਸੁਨਿ ਚੰਦਨ ਚੌਂਕੀ ਛਸਿਵਾਈ । ਊਪਰ ਸੁਜਨੀ[2] ਸੇਤ ਸੁਹਾਈ। ਜੁਗ ਉਮਰਾਇ ਸੁ ਆਇ ਅਗਾਊ । ਬੰਦਤਿ ਲੈ ਪਹੁੰਚੇ ਤਿਸ ਥਾਊ ॥ ੪੨॥ ਰੁਚਿਰਾਸਨ[3] ਪਰ ਬੈਠੇ ਜਾਇ । ਬੰਦਨ ਕਰੀ ਸ਼ਾਹੁ ਹਰਖਾਇ। ਹੁਤੇ ਜਿਤਿਕ ਨਰ ਤਹਾਂ ਤਮਾਮੂ । ਚਿਤ ਆਦਰ ਸਭਿ ਕੀਨਿ ਸਲਾਮੂ ॥ ੪੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸ਼੍ਰੀ ਗੁਰੁ ਸ਼ਾਹ ਪਾਸ ਜਾਨਿ'ਪ੍ਰਯੰਤ ਬਰਨਨੇ ਨਾਮ ਪ੍ਰਥਮੋ ਅੰਸੂ ॥ ੧ ॥

੨. [ਚੰਦੂ ਤੋਂ ਮਾਲਾ ਸ਼ਾਹ ਨੇ ਮੰਗੀ]।

ਦੋਹਰਾ ॥ ਕਰੀ ਸਲਾਮ ਤਮਾਮ ਨਰ ਭਯੋ ਬਹੁਤ ਸਨਮਾਨ । ਹਾਥ ਜੋਰਿ ਹਜ਼ਰਤ ਭਨੈ 'ਦਿਯੇ ਪ੍ਰਾਨ ਤੁਮ ਦਾਨ ॥੧॥ ਚੌਪਈ ॥ ਮਮ ਹਿਤ ਦੁਰਗ ਬਿਖੈ ਸੁ ਪ੍ਰਵੇਸ਼ੇ। ਕਰਨੋ ਜਾਪ ਤਹਿੰ ਪ੍ਰੇਮ ਬਿਸ਼ੇਸ਼ੇ । ਹਮ ਤੇ ਸਭਿ ਅਜੋਗਤਾ

[1]ਧਰਤੀ ਤੇ ਬਨ ਦੇ ਮ੍ਰਿਗਾਂ (ਦੀਆਂ ਮੂਰਤੀਆਂ) ਲਿਖੀਆਂ ਹਨ । ਭਾਵ ਸੰਗ ਮਰਮਰ ਦੇ ਰੰਗੋ ਰੰਗੀ ਲੁਕੜਿਆਂ ਨਾਲ ਬਣਾਏ ਹੋਏ ਚਿੱਤ੍ਰਕਾਰੀ ਦੇ ਹਰਨ ਆਦਿ । [2]ਵਿਛਾਈ ਦਾ ਇਕ ਕਪੜਾ ਜਿਸ ਪਰ ਸੂਈ ਨਾਲ ਬਹੁਤ ਕੰਮ ਕੀਤਾ ਹੁੰਦਾ ਹੈ । [ਫਾ:, ਸੋਜ਼ਨੀ] । [3]ਸੁਹਣੇ ਆਸਨ ।

*ਸ਼੍ਰੀ ਗੁਰੂ ਹਰਿਗੋਬਿੰਦ ਜੀ ਦੀ 'ਬੰਦੀਛੋਰ' ਦੀ ਅੱਲ ਤਦ ਤੋਂ ਪਈ ਹੈ, ਕਿਲੇ ਗੁਵਾਲੀਅਰ ਵਿਚ ਇਕ ਥੜਾ 'ਬੰਦੀ ਛੋਰ ਪੀਰ' ਦਾ ਨਿਸ਼ਾਨ ਹੁਣ ਤਕ ਕਾਇਮ ਹੈ, ਗੋ ਇਹ ਥਾਂ ਸਿਖ ਸੇਵਕਾਂਦੇ ਅਧਿਕਾਰ ਵਿਚ ਨਹੀਂ ਹੈ।ਸ਼ਹਿਰਵਿਚ ਇਕ ਗੁਰਦੁਆਰਾਹੈ ਜੋ ਪਿਛਲੇ ਮਹਾਰਾਜ ਨੇ ਬਣਵਾਇਆ ਹੈ, ਓਹ ਛਾਲੋਨੇ ਵਾਲੇ ਸਿੰਘ ਮਹਾਤਮਾ ਤੋਂ ਦੀਖਯਤ ਹੋਏ ਸਨ ਤੇ ਸੁਖਮਨੀ ਸਾਹਿਬ ਦਾ ਪਾਠ ਰੋਜ਼ ਸਣਦੇ ਯਾ ਕਰਦੇ ਸਨ । †ਪਾ:–ਦਯੀ ।

ਭਈ। ਤਉ ਆਪ ਨੇ ਕਰੁਨਾ ਕਈ ॥ ੨॥ ਨਿਸ ਮਹਿੰ ਤ੍ਰਾਸਤਿ ਜਬਿ ਮੈਂ ਹੋਵੌਂ। ਦੁਇ ਦਿਸ਼ਿ ਦਾਰੁਨ ਸ਼ੇਰਨਿ ਜੋਵੌਂ। ਤਬਿ ਮੈਂ ਸਿਮਰਨ ਕਰੌਂ ਤੁਮਾਰਾ। ਹਾਜ਼ਰ ਆਨਿ ਦੇਹੁ ਦੀਦਾਰਾ ॥੩॥–ਮਮ ਹਿਤ ਜਾਪ ਕਰਤਿ ਹੈਂ ਬੈਸੋ।ਤਿਨ ਪ੍ਰਤਾਪ ਤੇ ਦੁਖ ਨਹਿੰ ਕੈਸੇ–।ਇਮ ਮਨ ਜਾਨਿ ਧਰੌਂ ਮੈਂ ਧੀਰ। ਰੱਛਕ ਆਪ ਭਏ ਗੁਰ ਪੀਰ![੧]॥੪॥ ਸ਼੍ਰੀ ਹਰਿਗੋਬਿੰਦ ਸੁਨਿ ਕਰਿ ਕਹਯੋ। 'ਗੁਰ ਘਰ ਮਹਿੰ ਨਿਸ਼ਚਾ ਜਿਨ ਲਹਯੋ।ਸ਼ਰਧਾ ਧਰਹਿ ਸ਼ਰਨਿ ਕੌ ਆਇ। ਸ਼੍ਰੀ ਨਾਨਕ ਹੈਂ ਕਸੋਂ ਨ ਸਹਾਇ ॥ ੫॥ ਸਤਿਗੁਰ ਘਰ ਸੋਂ ਮੇਲ ਜੁ ਅਹੈ। ਬਡੇ ਤੁਮਾਰੇ ਰਾਖਤਿ ਰਹੈ। ਕਰਿ ਪ੍ਰਸੰਨ ਬਰ ਲੇਤਿ ਭਲੇਰੇ। ਗੁਰ ਬਰ ਤੇ ਸੁਖ ਲਹੈ ਘਨੇਰੇ ॥੬॥ ਜਥਾ ਮੁਕਰ[੨] ਨਿਰਮਲ ਅਤਿ ਹੋਵੈ। ਜਸ ਮੁਖ ਕਰਿ ਤਸਿ ਤਿਸ ਮਹਿੰ ਜੋਵੈ। ਕੇਸਰ ਮਲਾਗੀਰ[੩] ਜਿਨ ਲਾਯੋ। ਰੰਗ ਸੁਰੀਯਤਿ ਤਥਾ ਦਿਖਾਯੋ ॥੭॥ ਜੋ ਕਾਰਸ ਕੋ ਲਾਇ ਵਿਸ਼ੇਖੈ। ਕਾਰੋ ਬਨਯੋ ਕੁਰੂਪ ਸੁ ਦੇਖੈ। ਤਿਮ ਸਤਿਗੁਰ ਕੇ ਮਿਲਨਿ ਮਝਾਰੇ।ਖੋਟੀ ਭਲੀ ਭਾਵਨਾ ਧਾਰੈ ॥ ੮ ॥ ਤੈਸੋ ਫਲ ਅਵਲੋਕਹਿ ਸੋਇ। ਫਲ ਕੋ ਭੁਗਤਹਿ ਲੋਕਨਿ ਦੋਇ। ਖੋਟੀ ਕਰਿ ਸਿਰ ਧੁਨਿ ਪਛੁਤਾਵੈ। ਭਲੀ ਕਰਹਿ ਸੁਖ ਕੋ ਨਿਤ ਪਾਵੈ ॥੯॥ ਰਹੀ ਆਦਿ ਤੇ ਸ਼ੁਧਾ ਤੁਮਾਰੇ।ਕਸੋਂ ਸਹਾਇਤਾ ਗੁਰੂ ਨ ਧਾਰੈਂ[੪]। ਸ਼੍ਰੀ ਮੁਖ ਤੇ ਇਮ ਬਾਕ ਕਹੰਤੇ। ਦਾਹਨ ਕਰ ਕੋ ਉਰਧ ਉਠੰਤੇ ॥ ੧੦ ॥ ਕਬਹੁੰ ਟਿਕਾਵਤਿ ਊਪਰ ਜ਼ਾਨੂ[੫]। ਬਹੁਰ ਕਰਹਿੰ ਚੰਚਲ ਦੁਤਿਵਾਨੂ। ਹੁਤੋ ਸਿਮਰਨਾ ਹਾਥ ਕਪੂਰੀ[੫]। ਰੰਗ ਅਜਾਇਬ ਘਾੜਤਿ ਰੂਰੀ ॥੧੧॥ ਤਿਸਹਿ ਦਿਖਾਇ ਫੇਰਿ ਮਨ[੬] ਲੀਨਾ। ਦੇਖਤਿ ਬੋਲਯੋ ਸ਼ਾਹੁ ਪ੍ਰਬੀਨਾ। 'ਅਜਬ ਸਿਮਰਨਾ ਜਿਸ[੭] ਕਰ ਧਾਰਾ।ਨਹਿੰ ਆਗੇ ਅਸ ਹਮਹੁੰ ਨਿਹਾਰਾ ॥੧੨॥ਬਹੁ ਕੀਮਤ ਕੋ ਪਰਹਿ ਦਿਖਾਈ।ਦੂਰ ਦੇਸ਼ ਕਿਨ ਦੀਨਿ ਪਠਾਈ'। ਸੁਨਿ ਗੁਰ ਕਹਯੋ 'ਭਲੈ ਤੁਮ ਜਾਨਾ। ਦੂਰ ਵਲਾਇਤ ਤੇ ਸਿਖ ਆਨਾ ॥੧੩॥ ਭਾਉ ਰਿਦੇ ਧਰਿ ਅਰਪਯੋ ਆਇ। ਕਹਯੋ–ਰਾਖੀਅਹਿ ਹਾਥ ਬਨਾਇ–'। ਭਨਹਿ ਸ਼ਾਹੁ 'ਅਸ ਮਣਕਾ ਏਕ। ਮੋ ਕਹੁ ਦੀਜੈ ਜਲਧਿ ਬਿਬੇਕ ! ॥੧੪॥ ਤਸਬੀ ਊਪਰ ਕਰੌਂ ਇਮਾਮ[੮]।ਤਰੈ ਰਹੈਂ ਮਣਕੈ ਜੁ ਤਮਾਮ।ਬਹੁ ਮੋਲੇ ਮੈਂ

---

[੧]ਪੂਜਨੀਯ। [੨]ਸ਼ੀਸ਼ਾ। [੩]ਚੰਦਨ [ਮਲਯਾਗਰ]। [੪]ਲੋੜੇ ਤੇ। [੫](ਗੁਰੂ ਜੀ ਦੇ) ਹੱਥ ਵਿਚ ਕਪੂਰਾਂ ਦਾ ਸਿਮਰਨਾ ਸੀ (ਜਿਸ ਨੂੰ 'ਕਹਿਰੁਬਾ' ਭੀ ਕਹਿੰਦੇ ਹਨ)। [੬](ਪਾਤਸ਼ਾਹ ਦਾ) ਮਨ। [੭]ਜਿਸ ਨੂੰ (ਆਪ ਨੇ)। [੮]ਮੇਰੁ ਦਾ ਮਣਕਾ।

ਬੀਨ ਮੰਗਾਏ। ਦੂਰ ਦੂਰ ਤੇ ਸੁੰਦਰ ਲਜਾਏ॥੧੫॥ਤੁਮ ਤੇ ਮਣਕਾ ਲੈਵੈਂ ਜੋਇ। ਤਿਸ ਮਹਿ ਗੁਨ ਅਵਲੋਕਹੁ ਦੋਇ।ਜਬਿ ਹੋਰੈਂ ਮੈਂ ਨੈਨ ਉਘਾਰੀ। ਤੁਮਹਿ ਚਿਤਾਰੈਂ ਰਿਦੇ ਮਝਾਰੀ ॥ ੧੬ ॥ ਦੂਜੇ ਤ੍ਰਾਸ ਨਹੀਂ ਮੈਂ ਪਾਵੋਂ। ਤੁਮ ਕਰ ਕੌ[1] ਜਬਿ ਅੰਗ ਲਗਾਵੋਂ। ਜਿਮ ਲੱਖਨਕ ਤੁਮ ਬਨੇ ਹਮਾਰੇ*। ਤਿਮ ਕੀਜਹਿ ਅਬਿ ਤੇ ਪ੍ਰਤਿਪਾਰੇ†' ॥ ੧੭॥ ਸ਼੍ਰੀ ਗੁਰ ਕਹਜੋ 'ਸਿਮਰਨਾ ਸਾਰੋ। ਹਮ ਤੇ ਲਿਹੁ ਅਪਨੇ ਕਰ ਧਾਰੋ। ਸ਼੍ਰੀ ਨਾਨਕ ਹੈਂ ਸਦਾ ਸਹਾਇ। ਨਾਮ ਲੀਏ ਗਨ ਮਿਟੈਂ ਬਲਾਇ ॥੧੮॥ ਸਤਿਗੁਰ ਸ਼ਰਧਾ ਜੋ ਉਰ ਧਰੇ। ਪੂਨ ਕੌ ਸਕਹਿ ਤ੍ਰਾਸ ਕੌ ਕਰੈ'। ਹਜ਼ਰਤ ਹਾਥ ਜੋਰਿ ਕਰਿ ਕਹੇ। 'ਇਹ ਤੌ ਤੁਮਹਿੰ ਮੁਮਾਰਖ ਰਹੈ[2] ॥ ੧੯ ॥ ਹੋਹਿ ਸਿਮਰਨੇ ਤੇ ਅਧਿਕਾਇ[3]। ਲੇਉਂ ਸੁ ਤਸਬੀ ਬਿਖੈ ਮਿਲਾਇ। ਕ੍ਰਿਪਾ ਠਾਨਿ ਖੋਜੋ ਨਿਜ ਕੋਸ਼। ਨਿਕਸਹਿ ਤਹਿੰ ਸੋ ਦੇਹੁ ਅਦੋਸ਼[4]॥੨੦॥ਨਿਸ਼ਚੇ ਬਨਹਿ[5] ਲੇਨਿ ਮੁਝ ਮਨਕਾ। ਸਿਮਰੇ ਭਲਾ ਹੋਹਿ ਤਨ ਮਨ ਕਾ‡'। ਸੁਨਿ ਸਤਿਗੁਰ ਤਬਿ ਜ਼ਿਕਰ ਚਲਾਯੋ।'ਚੰਦੂ ਦਿਵਾਨ ਜੁ ਤੁਮਹਿੰ ਬਧਾਯੋ ॥੨੧॥ ਤਿਸ ਕੇ ਸਦਨ ਪਠੇ ਗੁਰੁ ਬਡੇ। ਤਹਿੰ ਹੀ ਨਿਜ ਸ਼ਰੀਰ ਕੌ ਛਡੇ। ਤਿਨ ਕੇ ਗਰ ਮਹਿੰ ਸੁੰਦਰ ਮਾਲਾ। ਇਨ ਤੇ ਕੀਮਤਿ ਤਾਂਹਿ ਬਿਸਾਲਾ ॥੨੨॥ ਸੋ ਚੰਦੂ ਕੇ ਘਰ ਮਹਿੰ ਰਹੀ। ਬਾਹਰ ਜ਼ਾਹਰ ਕੀਨਸਿ ਨਹੀਂ। ਛਲਿ ਕਰਿ ਆਇਸੁ ਪਾਇ ਤਿਹਾਰੀ। ਕਰੀ ਅਜੋਗ ਅਵੱਗਨਾ ਭਾਰੀ ॥ ੨੩ ॥ ਅਬਿ ਤਿਸ ਤੇ ਮਾਲਾ ਨਿਕਸਾਵਹੁ। ਕੈਧੌਂ ਮਨਕਾ ਏਕ ਅਨਾਵਹੁ। ਤੁਮ ਢਿਗ ਨਹਿੰ ਸੁਧਿ ਪਹੁੰਚਨਿ ਦੀਨਿ। ਅਨਿਕ ਫਰੇਬ ਬਤਾਵਨਿ ਕੀਨਿ' ॥ ੨੪ ॥ ਸਮੁਝਜੋ ਸ਼ਾਹੁ ਸਕਲ ਭਿਵ[6] ਪਾਇ। 'ਚੰਦੂ ਖੁਟਾਈ ਕਹਤਿ ਸੁਨਾਇ। ਬਡੇ ਗੁਰੂਨ ਕੀ ਕੀਨਿਸਿ ਚਾਰੀ।–ਰਾਖਹਿੰ ਦੋਰ ਦੇਸ਼ ਮਹਿੰ ਝਾਰੀ' §–॥ ੨੫ ॥ ਮੈਂ ਸੁਨਿ ਕਰੋ ਹਕਾਰਨ ਜਬੈ। ਆਇ ਦਰਸ ਗੁਰ ਦੀਨਸਿ ਤਬੈ। ਸੰਧਯਾ ਭਈ ਗਏ ਨਿਜ ਡੇਰੇ।ਪੁਨ ਮੋਕਹੁ ਸੁਧਿ ਨਹਿੰ ਕਿਸ ਬੇਰੇ ॥ ੨੬॥ ਅਬਿ ਤੁਮਰੀ ਇਹ ਰੀਤਿ ਸੁਨਾਈ।–ਲਈ ਬਟੋਰ ਚਮੂੰ ਸਮੁਦਾਈ। ਬੈਠੇ ਤਖਤ ਬਾਕ

---

[1]ਹੱਥ ਦਾ (ਮਣਕਾ)। [2]ਸੁਹੈਹਣਾ ਰਹੇ [ਫਾ:, ਮੁਬਾਰਕ]। [3]ਵਾਧੂ। [4]ਪਵਿੱਤ੍ਰ (ਮਣਕਾ) (ਅ) ਹੈ ਦੋਸ਼ ਰਹਿਤ (ਗੁਰੂ ਜੀਓ!)। [5]ਬਣਦਾ ਹੈ। [6]ਭੇਦ। [7]ਸਮੂਹ। *ਪਾ:–ਤੁ ਜੋਰੀ।
†ਪਾ:–ਨਿਤ ਕੀਜਹਿ ਅਬਿ ਤੇ ਤਿਮ ਮੋਰੀ। ‡ਜਹਾਂਗੀਰ ਵੱਡਾ ਹੋਕੇ ਅਕਸਰ ਰੋਗੀ ਰਹਿੰਦਾ ਸੀ, ਸਰੀਰ ਦੀ ਕੁਸ਼ਲਤਾ ਹਰ ਇਕ ਨੂੰ ਪਿਆਰੀ ਹੁੰਦੀ ਹੈ। §ਪਾ:–ਭਾਰੀ।

ਉਚਰੈ ਹੈਂ। ਗੁਰੂ ਪਿਤਾ ਕੋ ਬਦਲਾ ਲੈਹੈਂ–॥ ੨੭ ॥ ਇਮ ਸੁਨਿ ਕੈ ਭ੍ਰਮ ਉਪਜਯੋ ਮੋਰੇ। ਪਠਯੋ ਵਜ਼ੀਰਖਾਨ ਤੁਮ ਛੋਰੇ। ਕ੍ਰਿਪਾ ਧਾਰਿ ਦਰਸ਼ਨ ਕੋ ਦੀਨਾ। ਨਹੀਂ ਬਿਕਾਰ ਆਪ ਮੈਂ ਚੀਨਾ ॥ ੨੮ ॥ ਮੁਝ ਤੇ ਬਦਲਾ ਕਿਮ ਤੁਮ ਚਾਹੋ। ਮਨ ਭੀ ਨਹੀਂ ਪਾਪ ਕੇ ਮਾਹੋ। ਜਿਨਹੁ ਕੀਨਿ ਤਿਨ ਤੇ ਅਬਿ ਲੀਜੈ। ਮੈਂ ਨਿਸ਼ਪਾਪ, ਕ੍ਰਿਪਾ ਨਿਜ ਕੀਜੈ ॥੨੯॥ਚਤੁਰ ਘਟੀ ਇਕ ਦਰਸ਼ਨ ਕਰਯੋ। ਪੁਨ ਕੁਛ ਕਹਯੋ ਨ ਮੈਂ ਉਰ ਧਰਯੋ[1]। ਸ਼੍ਰੀ ਹਰਿ ਗੋਵਿੰਦ ਗਿਰਾ ਉਚਾਰੀ। 'ਛੋਰਹੁ ਕਹਾਂ ਜ਼ਿਕਰ ਅਸ ਭਾਰੀ ॥ ੩੦ ॥ ਇਹ ਲੇਖਾ ਦਰਗਾਹ ਖ਼ੁਦਾਇ। ਤਬਿ ਲੈਹੈਂ ਜਬਿ ਕਰਿ ਹੈਂ ਨਸਾਇ। ਇਹਾਂ ਨ ਨਿਬਰੈ, ਬਾਕੀ ਮਹਾਂ। ਨਰਕ ਸਜਾਇ ਬਨਤਿ ਹੈ ਜਹਾਂ ॥ ੩੧ ॥ ਸੈਕਟ ਪਰਹਿ ਬ੍ਰਿਲਾਪ ਪੁਕਾਰੈਂ। ਨਹੀਂ ਸਹਾਇਕ ਸੰਗ ਨਿਹਾਰੈਂ। ਅੰਤਰਜਾਮੀ ਸਭਿ ਕਿਛੁ ਜਾਨਹਿੰ।ਤਿਸਤੇ ਕਹਾਂ ਛਪਾਵਨਿ ਠਾਨਹਿੰ ॥੩੨॥ ਅਬਿ ਮਨਕਾ ਮੰਗਵਾਵੋ ਸੋਇ। ਬਡੇ ਗੁਰੂ[1] ਕੇ ਗਰ ਮਹਿੰ ਜੋਇ'।ਸੁਨਿ ਪਤਿਸ਼ਾਹੁ ਭ੍ਰਾਸ ਉਰ ਪਾਵਾ। ਪਠਿ ਨਰ ਚੰਦੂ ਨਿਕਟ ਬੁਲਾਵਾ ॥ ੩੩ ॥ ਗੁਰ ਕਰ ਬਿਖੈ ਸਿਮਰਨੈ ਦਿਸ਼ਿ ਕੋ। ਕਰਿ ਸ਼ਾਰਤ ਭਾਖਨੋ ਬਚ ਤਿਸ ਕੋ।'ਇਨ ਕੇ ਸਮ ਮਣਕਾ ਜੋ ਹੋਇ। ਹਮ ਕੋ ਆਨਿ ਦੀਜੀਏ ਸੋਇ' ॥ ੩੪ ॥ ਸੁਨਿ ਚੰਦੂ ਕਰ ਜੋਰਿ ਉਚਾਰਾ। 'ਲੀਜਹਿ ਇਸ ਤੇ ਕੀਮਤਿ ਭਾਰਾ। ਜਾਇ ਨਿਕੇਤ ਖੋਜ ਮੈਂ ਆਨਹੁੰ।ਜਿਸ ਮਹਿੰ ਉਜਲਤਾ ਸੁ ਪਛਾਨਹੁੰ' ॥ ੩੫ ॥ ਸੁਨਿ ਹਜ਼ਰਤ ਕੀ ਆਇਸੁ ਗਯੋ। ਜਾਇ ਸਦਨ ਮਹਿੰ ਪ੍ਰਾਪਤਿ ਭਯੋ। 'ਸ਼੍ਰੀ ਅਰਜਨ ਕੇ ਗਰ ਕੀ ਮਾਲਾ। ਲਯਾਉ ਨਿਕਾਸ' ਕਹਯੋ[2] 'ਇਸ ਕਾਲਾ' ॥ ੩੬ ॥ ਦਾਸ ਗਯੋ ਜਹਿੰ ਦਸ਼ਟ ਖਜ਼ਾਨਾ। ਖੋਜਤਿ ਭਏ ਨ ਪ੍ਰਾਪਤਿ ਪਾਨਾ। ਧਰੀ ਹੁਤੀ ਜਿਸ ਥਾਨ ਮਝਾਰੀ। ਤਹਿੰ ਤੇ ਮੂਖਕ[3] ਕਾਢਿ ਨਿਕਾਰੀ ॥ ੩੭ ॥ ਸਭਿ ਮਣਕੇ ਫੋਰਨਿ ਕਰਿ ਡਾਰੇ। ਪਰੀ ਕਿਰਚ[4] ਕੁਛ ਤਹਾਂ ਨਿਹਾਰੇ। ਆਇ ਦਾਸ ਨੇ ਬਾਤ ਸੁਨਾਈ। 'ਸੋ ਮੂਖਕ ਨੇ ਕਤਰ ਗਵਾਈ ॥ ੩੮ ॥ ਸਾਬਤ ਮਨਕਾ ਏਕ ਨ ਰਹਯੋ। ਖੋਦੀ ਖੁਡ, ਨਹਿੰ ਕੈਸੇ ਲਹਯੋ'। ਸੁਨਿ ਚੰਦੂ ਕੈ ਚਿੰਤ ਬਿਸਾਲਾ।–ਕਹਿੰ ਤੇ ਪ੍ਰਾਪਤਿ ਹੁਇ ਇਸ ਕਾਲਾ ॥ ੩੯ ॥ ਮਣਕਾ ਇਕ ਦੇਨੋ ਕਰਿ ਆਧੋ[5]। ਲਖਹਿ ਸ਼ਾਹ, ਇਨ ਕੂਰ ਅਲਾਧੋ। ਬਿਗਰ ਨ

[1]ਭਾਵ ਸ਼੍ਰੀ ਗੁਰੂ ਅਰਜਨ ਦੇਵ ਜੀ। [2]ਭਾਵ ਚੰਦੂ ਨ ਕਿਹਾ ਦਾਸ ਨੂੰ। [3]ਚੂਹੇ ਨੇ। [4](ਮਣਕਿਆਂ ਦੀਆਂ) ਮਿੱਕਰਾਂ, ਟੋਟੇ। [5]ਦੇਣਾ ਕਰ ਆਇਆ ਹਾਂ।

ਜਾਇ ਬਾਰਤਾ ਮੇਰੀ-। ਪਠੈ ਬਜ਼ਾਰ ਦਾਸ ਤਿਸ ਬੇਰੀ ॥ ੪੦ ॥ ਧਨੀ ਬਨਕ ਗਨ ਨਿਕਟਿ ਪਠਾਏ।'ਦਿਹੁ ਮਨਕਾ ਮੁਲ ਲਿਹੁ ਮਨ ਭਾਏ'। ਦਿੱਲੀ ਪੁਰਿ ਮਹਿੰ ਨਰ ਗਨ ਫੇਰੇ।ਆਨਿ ਆਨਿ ਕੇਤਿਕ ਤਹਿੰ ਹੇਰੇ॥੪੧॥ ਗੁਰੂ ਸਿਮਰਨੇ ਸਮ ਨਹਿੰ ਪਾਵੈ । ਕਰਹਿ ਸ਼ੀਘ੍ਰਤਾ, ਬਹੁਰ ਪਠਾਵੈ । ਧਨੀ ਨਰਨਿ ਕੈ ਨਿਕਟ ਸਿਧਾਰੈ । ਘਰ ਜਵਾਹਰੀ ਫਿਰਤਿ ਨਿਹਾਰੈ ॥ ੪੨ ॥ ਜਹਿੰ ਕਹਿੰ ਧਾਇ ਥਕੇ ਨਰ ਬ੍ਰਿੰਦ । ਕਿਤਹੁੰ ਨ ਪ੍ਰਾਪਤਿ ਤਿਨ ਮਾਨਿੰਦ । ਭਯੋ ਸ਼ਾਹੁ ਕੋ ਸ਼ੋਕ ਬਿਸਾਲਾ । ਕਰਤਿ ਪ੍ਰਤੀਖਨ ਭਾ ਚਿਰ ਕਾਲਾ ॥ ੪੩ ॥ ਪਠਯੋ ਅਪਰ ਨਰ 'ਲਜਾਉ ਹਕਾਰੀ । ਕਿਮ ਚੰਦੁ ਕਹੁ ਲਾਗਿ ਅਵਾਰੀ । ਅਬਿ ਲੌ ਕਯੋਂ ਨਹਿੰ ਆਵਨਿ ਕਿਯੋ।ਕਯੋਂ ਨ ਸਦਨ ਤੇ ਲਜਾਵਤਿ ਭਯੋ'॥ ੪੪॥ਗਯੋ ਦੌਰ ਤਿਸਕੇਰ ਅਵਾਸੇ। ਕਹਯੋ ਸ਼ਾਹੁ ਕੋ ਕੀਨਿ ਪ੍ਰਕਾਸ਼ੇ।'ਕਰਤਿ ਸ਼ੀਘ੍ਰਤਾ ਨਿਕਟ ਹਕਾਰਤਿ । ਤੁਮ ਕਿਮ ਬੈਠੇ ਚਿੰਤ ਨ ਧਾਰਤਿ'॥ ੪੫ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਚੰਦੂ ਸ਼ਾਹੁ ਕੋ' ਪ੍ਰਸੰਗ ਬਰਨਨੰ ਨਾਮ ਦੁਤੀਓ ਅੰਸੂ ॥ ੨ ॥

੩. [ਦੇਖੀ ਚੰਦੂ ਗੁਰੂ ਜੀ ਦੇ ਹਵਾਲੇ]।

ਦੋਹਰਾ ॥ ਚੰਦੂ ਪੀਛੇ ਗੁਰ ਕਹੀ 'ਸਭਿ ਮਾਲਾ ਇਸ ਪਾਸ । ਕਿਤਿਕ ਬਰਖ ਬੀਤੇ ਬਹੁਰ ਅਬਿ ਹੈ ਕੈ ਨ ਅਵਾਸ॥ ੧ ॥ ਚੌਪਈ ॥ ਤਿਸ ਮਾਲਾ ਕੋ ਮਣਕਾ ਆਵੈ । ਹਮ ਪਛਾਨ ਲੈਹੈਂ ਦੁਤਿ ਪਾਵੈ । ਜੋ ਇਕ ਲਜਾਵੈ ਲਿਹੁ ਸਭਿ ਮਾਲਾ । ਨਹਿੰ ਇਸ ਦੇਸ਼ ਜੁ ਮੋਲ ਬਿਸਾਲਾ ॥ ੨ ॥ ਇਸ ਪਾਪੀ ਨੈ ਸੁਧਿ ਨ ਜਨਾਈ । ਕਰੀ ਅਵਗਜਾ, ਉਚਿਤ ਸਜ਼ਾਈ' । ਸੁਨਤਿ ਸ਼ਾਹੁ ਕਹਿ 'ਲਜਾਵਨਿ ਦੇਹੁ । ਜਸ ਆਵਹਿ ਤਸ ਪਰਖ ਕਰੇਹੁ ॥ ੩ ॥ ਆਗੇ ਸੁਨੀ ਪੀਰ ਤੇ ਬਾਤਿ । ਜਿਮ ਇਨ ਕਰੇ ਕਪਟ ਕ ਘਾਤਿ । ਜੇ ਅਪਰਾਧੀ ਅਹੈ ਤੁਮਾਰਾ । ਆਪ ਸੰਭਾਰਹੁ ਜਨੋਂ ਉਰ ਧਾਰਾ ॥ ੫ ॥ ਸੀਸ ਹਮਾਰੇ ਫਰਜ਼ ਨ ਰਹੈ।ਜਿਮਕੀਨੋ ਤਿਮ ਫਲ ਕੋ ਲਹੈ*'।ਇਮ ਕਹਿ ਨਰ ਪੁਨ ਔਰ ਪਠਾਯੋ । 'ਚੰਦੂ ਸਦਨ ਕਯੋਂ ਬਿਲਮ ਲਗਾਯੋ ॥ ੪ ॥ ਆਨਹੁ ਸ਼ੀਘ੍ਰ' ਗਯੋ ਤਬਿ ਧਾਇ।'ਉਠਿ ਦਿਵਾਨ ! ਕਯੋਂ ਬੈਠਯੋ ਆਇ ?। ਸ਼ਾਹੁ ਯਾਦਿ ਕਰਿ ਬਾਰੰਬਾਰੀ । ਹੈ ਕਿ ਨਹੀਂ, ਦਿਹੁ ਅਰਜ਼ ਗੁਜ਼ਾਰੀ' ॥ ੬ ॥ ਦੇਖਯੋ ਨਰ ਜਬਿ ਦੁਤਿਯ ਪਠਾਯੋ । ਚਿੰਤਾ ਬਸੀ ਤ੍ਰਾਸ ਕੁਛ ਪਾਯੋ । ਘਰ ਤੇ ਚਲਯੋ ਸ਼ੀਘ੍ਰਤਾ ਧਰੀ । ਅਟਕ ਬਸਤ੍ਰ ਤੇ ਪਗਿਯਾ ਗਿਰੀ ॥ ੭ ॥ ਸਨਮੁਖ ਛੀਂਕ[1], ਬਾਮ ਦ੍ਰਿਗ ਫਰਕਾ । ਜਾਤਿ ਅਚਾਨਕ ਉਰ ਲਗਿ ਧਰਕਾ[2] । ਸ਼ਾਹੁ ਨਿਕਟ

[1]ਨਿੱਛ ਪਈ । [2]ਧੜਕਾ ਲਗਾ । *ਦੇਖੋ ੨੫੨੪ ਪੰਨੇ ਦੇ ਹੇਠਾਂ ਇਹੋ ਨਿਸ਼ਾਨ

ਤੁਰਨ ਚਲਿ ਗਯੋ। ਗੁਰ ਬੈਠੇ ਦਿਖਿ ਦੁਖਿ ਅਤਿ ਭਯੋ ॥ ੮ ॥ ਹਾਥ ਜੋਰਿ ਬੋਲਨ ਢਿਗ ਸ਼ਾਹੁ। 'ਮਨਕੋ ਹੁਤੋ ਮੋਰ ਘਰ ਮਾਂਹੁ। ਰਹੋ ਖੋਜਿ ਸੋ ਅਬਿ ਨਹਿੰ ਪਾਏ। ਪੁਨ ਨਰ ਬ੍ਰਿੰਦ ਬਜ਼ਾਰ ਪਠਾਏ॥੯॥ਖੋਜ ਰਹੋ ਨਹਿੰ ਕਿਤ ਹੂੰ ਪਾਏ। ਸ਼ਕਿ ਬਲ ਤੇ ਛੂਛੋ ਨਰ ਆਏ। ਅਬਿ ਜੋ ਦੇਰ ਕਰੋ ਦਿਨ ਕੋਇ। ਆਨਹਿੰ ਖੋਜ ਨਗਰ ਜਿਸ ਹੋਇ' ॥੧੦॥ ਇਮ ਕਹਿ ਚੰਦੂ ਤੁਸ਼ਨਿ ਹ੍ਵੈ ਰਹੋ। ਸ਼ਾਹੁ ਬਦਨ ਗੁਰੁਨੋ ਤਬਿ ਜੋਹੋ।ਤਿਸ ਕੁਛ ਕਹਨੋ'ਪਿਖੋ ਇਤ ਕਹਾਂ'।'ਪ੍ਰਭੂ ਦਰਗਾਹ ਏਕ ਸਮ ਜਹਾਂ ॥ ੧੧ ॥ ਬਦਲਾ ਪਿਤ ਕੋ ਲੇਵੈਂ ਤਹਾਂ। ਨਰਕ ਸਜ਼ਾਇ ਪਾਪੀਅਨਿ ਮਹਾਂ'। ਕਹੀ ਪੀਰ ਕੀ ਇਕ ਉਦ ਬੀਚ*। ਕਰਨੋ ਕੁਕਰਮ ਜਥਾ ਇਹ ਨੀਚ॥੧੨॥ਦਤੀਏ ਗੁਰੁ ਕਹਨੋ ਬਹੁ ਬਾਹ। ਜਾਨਨੋ ਨਿਸ਼ਚੈ ਕਰਿ ਨਿਰਧਾਰ। ਬਿਨਾ ਸ਼ਰੀਰ ਸ਼ਾਹੁ ਤਬਿ ਕਹਨੋ। 'ਚੰਦੂ ਅਪਰਾਧੀ ਮਨ ਲਹਨੋ ॥ ੧੩ ॥ ਹਮਰੋ ਸੀਮ ਦੇਸ਼ ਨਹਿੰ ਧਰੀਅਹਿ। ਕਿਮ ਦਰਗਾਹ ਨ ਬੈਰ ਸੰਭਰੀਅਹਿ। ਇਹਾਂ ਨਿਬੇਰੋ ਬਦਲਾ ਸਾਰੋ। ਹਮ ਕੋ ਆਸ਼ਿਖ ਬਚਨ ਉਚਾਰੋ॥ ੧੪ ॥ ਜੋ ਹਮਰੀ ਕੁਛ ਲਖਹੁ ਖੁਟਾਈ। ਤੌ ਹਮ ਕੋ ਦਿਹੁ ਦੰਡ ਬਨਾਈ। ਨਾਂਹਿ ਤ ਜਾਂਹਿ ਅਵੱਗਜਾ ਕਰੀ। ਤਿਸ ਤੇ ਲਿਹੁ ਬਦਲਾ ਇਸ ਘਰੀ ॥ ੧੫ ॥ ਮਮ ਸਿਰ ਤੇ ਅਬਿ ਕਰਜ਼ ਉਤਾਰਹੁ। ਕਹੋ ਨਿਸੰਗ ਬਾਤਿ ਨਿਰਧਾਰਹੁ'। ਗੁਰੁ ਕਹਨੋ 'ਬਲ ਪਾਇ ਭੁਮਾਨਾ। ਜੋ ਕਰਿ ਹੈ ਅਪਰਾਧ ਉਦਾਰਾ ॥ ੧੬ ॥ ਤਿਸਕੋ ਫਲ ਭਾਗੀ ਤੁਮ ਅਹੋ। ਚਲਿ ਦਰਗਾਹ ਬਿਖੈ ਕਿਮ ਕਹੋ। ਤਹਿੰ ਲੇਖਾ ਸਭਿ ਲੇਨਾ ਦੇਨਾ। ਹੱਤਿ ਸਕਿਨਿ ਕੋ ਕਿਮਹੁ ਮਿਟੈ ਨਾ ॥ ੧੭ ॥ ਨਿਰਬਲ ਬਲੀ ਰੰਕ ਕੈ ਰਾਊ। ਇਕ ਸਮ ਹੀ ਸਭਿ, ਬਿਖਮ ਨ ਕਾਊ[੨]। ਸੁਨਿ ਕਰਿ ਸ਼ਾਹੁ ਕਹਨੋ ਗਰ ਸੰਗ। 'ਹਮ ਨਹਿੰ ਜਾਨਨੋ ਛਲ ਇਸ ਢੰਗ ॥ ੧੮ ॥ ਪੀਰ ਵਜ਼ੀਰ ਖਾਨ ਕੈ ਆਪਿ[੩]*। ਸੁਧਿ ਦੀਨਸਿ ਜਿਮ ਕੀਨਿ[੪]ਸਿ ਪਾਪ[੫]। ਸੁਨਿ ਕਰਿ ਮੈ ਅਬ ਹੋਯੋ ਨਰਾਰੋ। ਨਿਜ ਅਪਰਾਧੀ ਗਹਹੁ ਕਿ ਮਾਰੋ ॥ ੧੯ ॥ ਹਮ ਸਹਾਇ ਜੋ ਇਸ ਕੀ ਕਰੈਂ। ਤੁਮ ਦਿਸ਼ਿ ਤੇ ਦੇਸ਼ਿਨ ਕੋ ਧਰੈਂ।ਆਗਾ ਅਪਨਿ ਸੁਧਾਰਨਿ ਕਾਜਨ। ਮਿਲਹਿੰ ਨ ਹਮ ਇਸ[੬] ਕੀਨਿ ਉਚਾਰਨਿ ॥ ੨੦ ॥ 'ਪਾਪ ਕਰੋਰਾਨ ਕੇ

---

[੧](ਗੁਰੂ ਜੀ ਨੇ) ਕਹਿਆ, ਹੇ ਬਾਦਸ਼ਾਹ ! ਇਧਰ ਕੀ ਵੇਖਦੇ ਹੋ। [੨](ਉਥੇ) ਫਰਕ ਕੋਈ ਨਹੀਂ ਪੈਂਦਾ : [੩]ਪੀਰ (ਮੀਆਂ ਮੀਰ ਨੇ ਜਾਂ) ਵਜ਼ੀਰਖਾਨ ਨੇ (ਤੇ ਜਾਂ) ਆਪ ਜੀ ਨੇ। [੪]ਜਿਵੇਂ (ਇਸ ਪਾਪੀ ਚੰਦੂ ਨੇ) ਪਾਪ ਕੀਤਾ ਹੈ। [੫]ਇਸ ਚੰਦੂ ਸਾਥ ਅਸੀਂ ਨਹੀਂ ਮਿਲਾਂਗੇ।

*ਦੇਖੋ ੨੫੨੪ ਪੰਨੇ ਦੇ ਹੇਠਾਂ ਇਹੋ ਨਿਸ਼ਾਨ

ਸਮ ਪਾਪ। ਕਹਨੋ ਪੀਰ ਨੇ*ਮੁਝ ਸੋਂ ਆਪਜਿਸ ਤੇ ਗੋਰ ਧੂਮ ਨਿਕਸਾਵੈ। ਇਸ ਬਿਨ ਕੋ ਅਸ ਪਾਪ ਕਮਾਵੈ[1] ? ॥ ੨੧ ॥ ਮਮ ਮਨ ਮੈਂ ਹੁਇ ਤ੍ਰਾਸ ਘਨੇਰਾ। ਸੁਨ ਅਸ ਪਾਪ ਮੂਢ ਇਸ ਕੇਰਾ'। ਤਬਿ ਚੰਦੂ ਬੋਲਨੋ 'ਮਮ ਚਾਰੀ। ਕਿਨ ਚੀਨਸਿ ਤੁਮ ਨਿਕਟ ਉਚਾਰੀ ? ॥ ੨੨ ॥ ਕਹੋ ਆਪ ਕੇ ਮੈਂ ਲੇ ਗਯੋ। ਕਿਤਿਕ ਦਿਵਸ ਮਹਿੰ ਦੁਖ ਉਪਜਯੋ। ਜਿਮ ਤੇ ਤਮਾਗਨੋ ਤਿਹ ਠਾਂ ਤਨ ਕੋ। ਨਹਿੰ ਪੁਨ ਲਯੋ ਦੇਖ ਧਨ ਗਨ ਕੋ' ॥੨੩ ॥ ਮੁਨਤਿ ਸ਼ਾਹ ਨੇ ਗਿਰਾ ਉਚਾਰੀ।'–ਰਾਖਹਿ ਚੋਰ[2]–ਕਰੀ ਤੈਂ ਚਾਰੀ। ਕਹਿ ਕੂਰੇ ਮਮ ਮਨ ਭਰਮਾਯਹੁ। ਜਿਨ ਸੋਂ ਅਧਿਕ ਬੈਰ ਉਪਜਾਯਹੁ॥ ੨੪ ॥ ਅਰਬ ਕਾਮਲ ਸ਼ਕਤਿ ਬਿਸਾਲਾ। ਸੋ ਕਿਮ ਐਸੀ ਕਰੀਹ ਕੁਚਾਲਾ।ਕਿਧ ਕੁਕਰਮ ਜਸ, ਤਸ ਦੁਖ ਭਰੈਂ। ਹਮਹਿ ਲਿਪਾਇਮਾਨ ਕਿਮ ਕਰੈਂ[3]॥ ੨੫ ॥ ਬਹੁਰ ਕੁਟਿਲ ਇਮ ਬਾਤਿ ਬਨਾਈ। 'ਕਹਿਤ ਦੋਸ਼ ਮਹਿੰ ਨਰ ਸਮੁਦਾਈ।ਤਿਨ ਤੇ ਸੁਨਿ ਮੈਂ ਤੁਮਹਿ ਸੁਨਾਈ। ਲੇ ਆਇਸੁ ਕੋ ਲਿਯੋ ਬੁਲਾਈ' ॥ ੨੬ ॥ ਸੁਨਤਿ ਸ਼ਾਹੁ ਕੋਪਯੋ ਕਹਿ ਬਾਨੀ। 'ਰੇ ਮਤਿਮੰਦ ਨ ਸਕਹਿੰ ਪਛਾਨੀ। ਅਰਬ ਜਗਤ ਦਰਸ਼ਨ ਕੋ ਜਾਵੈ। ਧਰਹਿ ਉਪਾਇਨ ਸੀਸ ਨਿਵਾਵੈ ॥ ੨੭॥ ਰੋਪ ਅਸੰਭਵ ਦੋਸ਼ ਬਿਸਾਲਾ। ਸਤਿਗੁਰ ਕੇ ਸੰਗ ਕੀਨਿ ਕੁਚਾਲਾ। ਅਬਿ ਲੌ ਛਲ ਕੀ ਰਚਿ ਚਤੁਰਾਈ। ਭਰਤਿ ਨਹੀਂ ਦੈ ਲੋਕ ਸਜ਼ਾਈ ॥ ੨੮ ॥ ਮਮ ਪ੍ਰਾਨਨਿ ਕੇ ਗੁਰ ਰਖਵਾਰੇ । ਪਦਤਿ ਬਿਘਨ ਗਨ ਸਗਲ ਨਿਵਾਰੇ।ਤਿਨ ਕੇ ਸਾਥ ਬੈਰ ਤੈਂ ਬਾਂਧਾ। ਪ੍ਰਾਨ ਹਾਨ ਲੌ ਦੀਨਿਸਿ ਬਾਧਾ[4]॥ ੨੯ ॥ ਇਮ ਕਹਿ ਸਤਿਗੁਰ ਸੋਂ ਪੁਨ ਕਹਨੋ। 'ਇਹੁ ਅਪਰਾਧੀ ਨਿਰਨੈ ਲਹਨੋ*। ਕਰਹੁ ਸੰਭਾਰਨ ਬਦਲਾ ਲੀਜੈ। ਕਰਨੋ ਕੁਕਰਾ ਤਥਾ ਫਲ ਦੀਜੈ ॥ ੩੦ ॥ ਮਿਹਰਵਾਨਗੀ ਮੋ ਪਰ ਧਰੀ ਹਿ। ਪੁਨਹਿ ਪੂਲੋਕ ਨ ਖੂਝਨ ਕਰੀਅਹਿ*'। ਸੁਨਿ ਸ਼੍ਰੀ ਹਰਗੋਬਿੰਦ ਬਿਚਾਰੇ। ਖਿਧੀਆ ਜੇਠਾ ਨਿਕਟਿ ਹਕਾਰੇ ॥ ੩੧ ॥ ਕਹਨੋ 'ਗਹੋ ਅਬਿ ਦ੍ਰਿੜ੍ਹ ਗੁਰਦ੍ਰੋਹੀ। ਅਪਨੋ ਬੈਰ ਲੇਹੁ ਇਹੁ ਧ੍ਰੋਹੀ'। ਸੁਨਤਿ ਸ਼ੀਘ੍ਰ ਹੀ ਗਹਿ ਦੈ ਬਾਹੂ। ਵਹਿਰ ਦੁਰਗ ਤੇ ਆਨਨੋ ਤਾਂਹੂ ॥ ੩੨ ॥ ਖਰੋ ਕਰਨੋ ਸਿਰ ਪਾਗ ਉਤਾਰੀ। ਗਾਢੀ ਮੁਸ਼ਕਾਂ

---

[1]ਚੰਦੂ ਖ਼ਿਨਾਂ (ਅ) ਇਸ (ਪਾਪ ਤੋਂ) ਬਿਨਾ ਹੋਰ ਕਿਸੇ ਨੇ ਕੀ ਪਾਪ ਕਮਾਓਣਾ ਹੈ, ਜਿਸ (ਪਾਪ ਦੇ ਕੀਤਿਆਂ) ਕਬਰ ਤੋਂ ਬੀ ਧੂੰਆਂ ਨਿਕਲਦਾ ਰਹਿੰਦਾ ਹੈ। ਭਾਵ ਕਬਰ ਵਿਚ ਜੀਉਂਦਾ ਸੜਦਾ ਰਹਿੰਦਾ ਹੈ। [2](ਗੁਰੂ)ਚੋਰ ਰੱਖਦਾ ਹੈ। [3]ਪੀੜਾ। ਦੇਖੋ ੨੫੨੪ ਪੰਨੇ ਹੇਠ ਇਹੋ ਨਿਸ਼ਾਨ

ਦੈ ਤਿਸ ਬਾਰੀ। ਕੁਰ ਕੁਪੱਤਾ ਸੰਦ੍ਰਿਸ਼ ਕੁੱਤਾ। ਕਾਢਿ ਚਰਨ ਤੇ ਮਾਰਨੋ ਜੁੱਤਾ ॥ ੩੩ ॥ ਜੇ ਉਮਰਾਵ ਸਗਾਇਕ ਹੁਤੇ। ਚਲਨੋ ਨ ਬਸਿ ਚਿੰਤਾ ਚਿਤ ਜੁਤੇ। ਕਹੈਂ ਕਿਤਿਕ 'ਇਹ ਸ਼ਾਹੁ ਦਿਵਾਨ। ਕਿਮ ਜਾਟਨਿ ਗਹਿ ਲੀਨੋ ਪਾਨ ! ॥੩੪॥ ਭਈ ਸ਼ਾਹੁ ਕੀ ਖਫਗੀ[1] ਕੈਸੇ?। ਜਿਸ ਤੇ ਕਰੀ ਦਸ਼ਾ ਇਸ ਐਸੇ'। ਕੋ ਆਛੇ ਮਾਨੈ ਕੋ ਬੁਰੇ। ਨਰ ਸਮੁਦਾਇ ਆਨਿ ਕਰਿ ਜੁਰੇ ॥ ੩੫ ॥ ਸ਼ਾਹੁ ਸੰਗ ਸਤਿਗੁਰੁ ਬਖਾਨਾ। 'ਅਬਿ ਹਮ ਡੇਰੇ ਕਰਹਿਂ ਪਯਾਨਾ। ਜੋ ਅਪਰਾਧੀ ਬਡੋ ਹਮਾਰਾ। ਦੇ ਕਰਿ ਅਪਨੋ ਦੋਸ਼ ਉਤਾਰਾ*' ॥੩੬॥ ਜਹਾਂਗੀਰ ਕਹਿ'ਜਿਮ ਮਨ ਭਾਵੈ। ਕਰੋ ਆਪ, ਹਮ ਤਿਮ ਸੁਖ ਪਾਵੈਂ*'। ਖੁਸ਼ੀ ਦੀਨਿ ਉਠਿ ਬਾਹਰ ਆਏ । ਚਢੇ ਤੁਰੰਗ ਦੁਰਗ ਨਿਕਸਾਏ ॥ ੩੭ ॥ ਪਿਖਿ ਜੇਠੇ ਕ ਕਹਜੋ ਰਿਸਾਇ। 'ਬਿਚ ਬਜਾਰ ਕੋ ਇਸ ਕੋ ਲਜਾਇ। ਗੁਰ ਸਿੱਖਨ

[1]ਨਾਰਾਜ਼ਗੀ [ਫਾ:, ਖ਼ਫਗੀ]।

ਉਪਰ ਜਿਸ ਜਿਸ ਥਾਵੇਂ ਇਹ ਨਿਸ਼ਾਨ ਆਇਆ ਹੈ ਉਹਨਾਂ ਤੋਂ ਪਤਾ ਲਗਦਾ ਹੈ ਕਿ ਪੀਰ ਮੀਆਂ ਮੀਰ ਤੇ ਵਜ਼ੀਰ ਖਾਂ ਦੇ ਦੱਸਣੇ ਤੇ ਪਾਤਸ਼ਾਹ ਨੂੰ ਸਚੋ ਸਚ ਕਹਿਣੇ ਤੇ ਅਰ ਹੁਣ ਗੁਰੂ ਜੀ ਦੇ ਦਸਣੇ ਤੇ ਪਾਤਸ਼ਾਹ ਨੂੰ ਨਿਸਚਾ ਹੋ ਗਿਆ ਕਿ ਗੁਰੂ ਅਰਜਨ ਦੇਵ ਜੀ ਨੂੰ ਜੋ ਦੁਖ ਦਿਨ ਲਾਇਆ ਗਿਆ ਸੀ ਸੋ ਗ਼ਲਤ ਸੀ, ਇਸ ਕਰਕੇ ਉਸ ਨੇ ਆਪਣੇ ਦਿਤੇ ਗ਼ਲਤ ਹੁਕਮ ਦਾ ਦੋਸ਼ੀ ਚੰਦੂ ਨੂੰ ਕਰਾਰ ਦਿਤਾ ਜਿਸ ਨੇ ਝੂਠੀ ਖਬਰ ਦਿਤੀ ਸੀ। ਆਪਣੇ ਆਪ ਨੂੰ ਬੇ-ਗੁਨਾਹ ਦੇ ਖੂਨ ਦੇ ਦੋਸ਼ ਤੋਂ ਬਚਾਉਣ ਲਈ ਪਾਤਸ਼ਾਹ ਨੇ ਚੰਦੂ ਸਤਿਗੁਰਾਂ ਦੇ ਹਵਾਲੇ ਕੀਤਾ। ਇਹ ਉਸ ਸਮੇਂ ਇਕ ਰਿਵਾਜ ਹੈਸੀ ਕਿ ਹਾਕਮ ਲੋਕ ਭਾਰੇ ਅਪਰਾਧੀ ਨੂੰ, ਜਿਨ੍ਹਾਂ ਦਾ ਉਸ ਨੇ ਅਪਰਾਧ ਕੀਤਾ ਹੋਵੇ, ਉਸ ਦੇ ਹਵਾਲੇ ਕਰ ਦੇਂਦੇ ਸਨ ਤਾਂਕਿ ਜੋ ਦੰਡ ਉਹ ਚਾਹੁਣ ਦੇਕੇ ਜੀ ਠੰਢਾ ਕਰ ਲੈਣ। ਚੰਦੂ ਨੂੰ ਗੁਰੂ ਜੀ ਦੇ ਹਵਾਲੇ ਕਰ ਦੇਣਾ ਕਾਫੀ ਸਬੂਤ ਹੈ ਇਸ ਗਲ ਦਾ ਕਿ ਪਾਤਸ਼ਾਹ ਨੂੰ ਗੁਰੂ ਜੀ ਦੇ ਅਦੋਸ਼ ਹੋਣ ਦਾ ਪੱਕਾ ਨਿਸ਼ਚਾ ਹੋ ਗਿਆ। ਤੇ ਹੁੰਦਾ ਕਿਉਂ ਨਾ ਇਕ ਪੀਰ ਮੀਆਂ ਮੀਰ ਦਾ ਕਹਿਣਾ ਦੂਜੇ ਵਜ਼ੀਰ ਖਾਂ ਦਾ ਤੇ ਤੀਜੇ ਗੁਰੂ ਜੀ ਦਾ ਇਸ ਵੇਲੇ ਸਾਰਾ ਹਾਲ ਦੱਸਣਾ ਬੜੇ ਪੱਕੇ ਸਬੂਤ ਸੇ। ਤਦ ਪਾਤਸ਼ਾਹ ਕਹਿੰਦਾ ਹੈ 'ਇਹ ਅਪਰਾਧੀ ਨਿਰਨੋ ਲਹਜੋ'। ਪੁਨਾ: 'ਸੀਸ ਹਮਾਰੇ ਫਰਜ਼ ਨ ਰਹੈ'। ਪੁਨਾ:—'ਜੋ ਅਪਰਾਧੀ ਬਡੋ ਹਮਾਰਾ। ਦੇ ਕਰਿ ਅਪਨੋ ਦੋਸ਼ ਉਤਾਰਾ' ਆਦਿ। ਕਵਿ ਜੀ ਜੋ ਪਾਤਸ਼ਾਹ ਵਲੋਂ ਕਤਲ ਦੇ ਹੁਕਮ ਦਾ ਜ਼ਿਕਰ ਨਹੀਂ ਕਰਦੇ ਪਰ ਜੁਰਮਾਨੇ ਲੈਣ ਦਾ ਤੇ ਅਗੋਂ ਵਧੀਕੀ ਚੰਦੂ ਦੀ ਦੱਸਦੇ ਹਨ, ਇਹ ਭੁੱਲ ਉਸ ਸਮੇਂ ਦੇ ਲੇਖਕਾਂ ਦਬਿਸਤਾਨ ਮਜ਼ਾਹਬ ਵਾਲੇ ਵਰਗਿਆਂ ਕੋਲੋਂ ਭੀ ਹੋਈ ਹੈ, ਤੇ ਉਸੇ ਦੀ ਤੋਰੀ ਗਲ ਦੇ ਮਗਰ ਲਗ ਪਗ ਸਾਰੇ ਮਗਰਲੇ ਇਤਿਹਾਸਕਾਰ ਲਕੀਰ ਦੇ ਫਕੀਰ ਬਣੇ ਟੁਰੀ ਗਏ ਹਨ। ਪਾਤਸ਼ਾਹ ਦੇ ਆਪਣੇ ਲਿਖੇ ਨੂੰ ਕਿਸੇ ਨਹੀਂ ਗਉਲਿਆ। ਦੂਸਰੇ ਜਦ ਪਾਤਸ਼ਾਹ ਨੇ ਚੰਦੂ ਹਵਾਲੇ ਕਰਕੇ ਆਪਣੇ ਹੱਥ ਉਸ ਮਹਾਨ ਪਵਿੱਤ੍ਰ ਆਤਮਾ ਦੇ ਖੂਨ ਤੋਂ ਧੋਤੇ ਤਾਂ ਲੋਕਾਂ ਵਿਚ ਪਾਤਸ਼ਾਹ ਦੀ ਬੇ-ਗੁਨਾਹੀ ਦਾ ਨਿਹਚਾ ਹੋ ਗਿਆ ਤੇ ਇਹ ਟਪਲਾ ਸਿਖ ਲੇਖਕਾਂ ਨੇ ਖਾਧਾ ਜਾਪਦਾ ਹੈ ਕਿ ਪਾਤਸ਼ਾਹ ਮੁੱਢ ਤੋਂ ਹੀ ਬੇ-ਕਸੂਰ ਸੀ। ਜੋ ਟੂਕ ਅਸੀਂ ਪੰਨੇ ੨੩੭੭ ਦੇ

[ਬਾਕੀ ਟੂਕ ਏਸੇ ਅਗਲੇ ਪੰਨੇ ਦੇ ਹੇਠ]

ਸੈਗ ਹੁਕਮ ਉਚਾਰੋ। –ਪਨਹੀ ਪਾਂਚ ਪਾਂਚ ਇਸ ਮਾਰੋ–॥੩੮॥ ਜੂਤਨਿ ਕੀ ਬਰਖਾ ਸਿਰ ਹੋਵੈ। ਸਨੇ ਸਨੇ ਆਨਹੁ, ਸਭਿ ਜੋਵੈਂ'। ਇਮ ਕਹਿ ਗੁਰੂ ਤੁਰੰਗ ਚਲਾਯੋ। ਪਾਛੇ ਜੇਠਾਦਿਕ ਸਮੁਦਾਯੋ॥ ੩੯ ॥ ਨਗਨ ਸੀਸ ਚੰਦੂ ਕੋ ਕਰਿ ਕੈ। ਡਾਰੀ ਖਾਕ ਮੁਸ਼ਟ ਭਰਿ ਭਰਿਕੈ। ਹਾਥ ਬਿਖੈ ਪਨਹੀ ਗਹਿ ਲੀਨੇ। ਜਹਾਂ ਨਰਨ ਕੇ ਗਨ ਬਹੁ ਚੀਨੇ ॥ ੪੦ ॥ ਤਹਾਂ ਕਹੈਂ ਮੁਖ ਊਚ ਪੁਕਾਰਿ। 'ਇਹ ਗੁਰਦ੍ਰੋਹੀ ਕੈ ਸਿਰ ਮਾਰਿ। ਜੋ ਸਤਿਗੁਰੁ ਕੋ ਸਿੱਖ ਕਹਾਵੈ। ਪਨਹੀ ਪੰਚ ਦੁਸ਼ਟ ਕੋ ਲਾਵੈ' ॥ ੪੧ ॥ ਜਬਿ ਸੰਗਤਿ ਮਹਿੰ ਸੁਧ ਅਸ ਪਾਈ। ਗਹਿ ਚੰਦੂ ਕੀ ਮੁਸ਼ਕ ਚਢਾਈ। ਧਾਏ ਮਨਹੁ ਅਨੰਦ ਕੋ ਲੂਟਨਿ। ਗੁਰੁ ਦ੍ਰੋਹੀ ਕੇ ਸਿਰ ਕੋ ਕੂਟਨਿ ॥੪੨॥ ਸ਼ਾਹੁ ਦਿਵਾਨ ਜਾਨਿ ਕੁਛ ਡਰੈਂ। ਪਨਹੀ ਹਾਥ ਛੁਪਾਵਨਿ ਕਰੈਂ। ਦ੍ਰਿਸ਼ਟਿ ਬਚਾਇ ਕਿ ਹੋਹਿ ਪਿਛਾਰੀ। ਬਲ ਤੇ ਕਰਹਿਂ ਜੂਤ ਗਨ ਮਾਰੀ ॥ ੪੩ ॥ ਆਇ ਚੌਂਪ ਤੇ ਹਰਖ ਕਰੰਤੇ। ਸਿਰ ਚੰਦੂ ਕੇ ਜੂਤ ਹਨੰਤੇ। ਭਬਿ ਜੇਠੇ ਨੇ ਕਹਯੋ ਪੁਕਾਰੇ। 'ਇਸ ਤੇ ਕਹਾ ਤ੍ਰਾਸ ਅਬਿ ਧਾਰੇ ॥ ੪੪ ॥ ਸਤਿਗੁਰੁ ਹੁਕਮ ਕਰਹੁ ਇਸ ਮਾਰੇ'। ਸਨੇ ਸਨੇ ਇਮ ਚਲ ਬਜ਼ਾਰੇ। ਦੇਖਹਿਂ ਲੋਕ ਹਜ਼ਾਰੋਂ ਖਰੇ। ਪਹੁੰਚੇ ਸਿੱਖ ਮਾਰ ਸਿਰ ਕਰੇ ॥ ੪੫ ॥ ਸ਼ਮਸ ਸੇਤ ਤਨ ਬੈਸ ਬਿਸਾਲਾ। ਪਰਹਿ ਮਾਰ ਨਹਿਂ ਰਹੈ ਸੰਭਾਲਾ। ਪੁਰਿ ਕੀ ਨਾਰਿ ਅਰੂਢੀ ਊਚੇ। ਕੌਤਕ ਹੋਵਤਿ ਜਹਾਂ ਪਹੁੰਚੇ ॥ ੪੬ ॥ ਕਰਤਿ ਬਿਲੋਕਨ ਨਰ ਗਨ ਨਾਰੀ। ਕੋ ਮਾਰਹਿ ਕੋ ਦੇਵਤਿ ਗਾਰੀ। ਕੋ ਮੁਖ ਊਪਰ ਜੂਤ ਬਜਾਵੈ। ਕੋ ਭਰਿ ਮੁਸ਼ਟ ਖਾਕ ਕੀ ਪਾਵੈ॥੪੭॥ ਮੁਸ਼ਕਾਂ ਦੇ ਕਰਿ ਪਗੀਆ ਸਾਥ। ਪੀਛੇ ਗਹੀ ਸੁ ਜੇਠੇ ਹਾਥ। ਆਗੇ ਕਰਯੋ

[ਪਿਛਲੇ ਪੰਨੇ ਦੀ ਬਾਕੀ ਟੂਕ]

ਹੋਠ* ਨਿਸ਼ਾਨ ਵਾਲੀ ਲਿਖ ਆਏ ਹਾਂ ਉਸ ਦੀ ਵਿਚਾਰ ਤੇ ਇਸ ਵੇਲੇ ਪਾਤਸ਼ਾਹ ਦਾ ਚੰਦੂ ਨੂੰ ਸਤਿਗੁਰਾਂ ਦੇ ਹਵਾਲੇ ਕਰ ਦੇਣਾ ਇਸ ਗਲ ਦਾ ਸਬੂਤ ਦੇਂਦਾ ਹੈ ਕਿ ਗੁਰੂ ਜੀ ਮੂਲੋਂ ਜ਼ਿੰਮੇਵਾਰ ਨਹੀਂ ਸੇ ਉਸ ਉਜ ਦੇ ਜੋ ਉਜ ਕਿ ਵੈਸ਼ ਬਣਾ ਕੇ ਪਾਤਸ਼ਾਹ ਤੋਂ ਕਹਿਰ ਕਰਵਾਇਆ ਗਿਆ ਸੀ। ਉਹ ਗੁਰ ਦ੍ਰੋਹੀਆਂ ਦੀ ਘੜੀ ਹੋਈ ਸੀ ਤੇ ਪਾਤਸ਼ਾਹ ਨੂੰ ਉਸ ਦੇ ਨਿਸ਼ਚੇ ਦਿਵਾਉਣ ਦਾ ਚੰਦੂ ਜ਼ਿੰਮੇਵਾਰ ਸੀ। ਜੇ ਕਿਹਾ ਜਾਵੇ ਕਿ ਪਾਤਸ਼ਾਹ ਨੇ ਨਿਰਾ ਜੁਰਮਾਨਾ ਕੀਤਾ ਸੀ ਤੇ ਚੰਦੂ ਨੇ ਸ਼ਹੀਦ ਕਰ ਦਿਤਾ ਇਸ 'ਤਜਾਵਜ਼ ਸਜ਼ਾ' ਦੇ ਬਦਲੇ ਪਾਤਸ਼ਾਹ ਨੇ ਚੰਦੂ ਨੂੰ ਦੋਸ਼ੀ ਕਰਾਰ ਦਿਤਾ ਤਾਂ ਠੀਕ ਨਹੀਂ ਕਿਉਂਕਿ ਪਾਤਸ਼ਾਹ ਨੇ ਆਪ ਲਿਖਿਆ ਹੈ ਕਿ ਮਾਰ ਦੇਣ ਦਾ ਹੁਕਮ ਮੈਂ ਦਿਤਾ ਹੈ। ਇਸ ਸਜ਼ਾ ਨੂੰ ਘਟਾਉਣ ਯਾ ਜੁਰਮਾਨੇ ਵਿਚ ਬਦਲਣ ਦਾ ਪਾਤਸ਼ਾਹ ਮੂਲੋਂ ਜ਼ਿਕਰ ਨਹੀਂ ਕਰਦਾ। ਇਸ ਤੋਂ ਸਪਸ਼ਟ ਹੋ ਗਿਆ ਕਿ ਪਾਤਸ਼ਾਹ ਨੂੰ ਸਾਬਤ ਹੋ ਗਿਆ ਕਿ ਗੁਰੂ ਜੀ ਪਰ ਲਾਇਆ ਗਿਆ ਇਲਜ਼ਾਮ ਗ਼ਲਤ ਸੀ ਤੇ ਚੰਦੂ ਇਹ ਝੂਠਾ ਇਲਜ਼ਾਮ ਲਾ ਕੇ ਪਾਤਸ਼ਾਹ ਤੋਂ ਗਲਤੀ ਕਰਵਾਉਣ ਦਾ ਜ਼ਿੰਮੇਵਾਰ ਸੀ।

ਚਲਤਿ ਪੁਰਿ ਮਾਂਹੀ। ਭਰਮੋ ਧੁਰ ਪਰਖਨੋ ਨਹਿੰ ਜਾਹੀ॥੪੯॥ ਦੌਰਿ ਦੌਰਿ ਬਾਲਕ ਗਨ ਆਵੈਂ। ਅੰਜੁਲ ਭਰਹਿੰ ਖਾਕ ਕੇ ਪਾਵੈਂ। 'ਇਹ ਭਰੁਵਾ ਗੁਰੁ-ਦੋਹੀ ਮਹਾਂ'।ਜਾਹਿੰ ਪ੍ਰਵਾਰਤਿ[1] ਬਹੁ ਜਹਿੰ ਕਹਾਂ॥ ੪੯॥ 'ਹਤਨਿ ਪਵਿੱਤ੍ਰ' ਕਹਹਿ ਨਰ ਕੋਈ। 'ਇਹ ਗੁਰੁਦ੍ਰੋਹੀ ਦੇਖ ਨ ਕੋਈ'। ਇਸ ਪ੍ਰਕਾਰ ਮਾਰਤਿ ਲੈ ਗਏ। ਛੋਰੇ ਬਿਖੈ ਪਹੁਚਤਿ ਭਏ* ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਚੰਦੂ ਕਹਿਨ' ਪ੍ਰਸੰਗ ਬਰਨਨੇ ਨਾਮ ਤ੍ਰਿਤੀਯੋ ਅੰਸੂ ॥ ੩ ॥

---

[1]ਘੇਰੀ ਜਾਂਦੇ ਹਨ। *ਉੱਪਰ ਆਇਆ ਹੈ ਕਿ ਗੁਰੂ ਜੀ ਨੇ ਜੇਠੇ ਆਦਿ ਸਿਖਾਂ ਨੂੰ ਹੁਕਮ ਦਿਤਾ ਕਿ ਚੰਦੂ ਨੂੰ ਫੜ ਕੇ ਛੇਰੇ ਲੈ ਚਲੋ ਤੇ ਆਪ ਛੇਰੇ ਚਲੇ ਗਏ। ਜੋ ਦੁੱਖ ਸਿਖਾਂ ਦੇ ਜੀ ਵਿਚ ਗੁਰੂ ਅਰਜਨ ਦੇਵ ਜੀ ਵਰਗੀ ਅਸ਼ਲੀ ਵਜਕਤੀ ਨੂੰ ਕਸ਼ਟਾਂ, ਖੇਦਾਂ, ਤੇ ਹੈਵਾਨੀ ਤਸੀਹਿਆਂ ਦੇ ਦਿਤੇ ਜਾਣ ਦਾ ਸੀ, ਉਸ ਦਾ ਅੰਦਾਜ਼ਾ ਕਰਨਾ ਕਠਨ ਹੈ। ਨਾ ਕੇਵਲ ਸਿਖ ਬਲਕੇ ਸਾਰੀ ਪ੍ਰਜਾ ਨਾਰਾਜ਼ ਸ਼ੀ। ਫਿਰ ਚੰਦੂ ਦੇ ਹੱਥੋਂ ਆਮ ਲੋਕੀਂ ਬੀ ਉਸ ਦੀ ਸਖਤੀ ਤੇ ਹੇਂਕੜ ਕਰਕੇ ਤੰਗ ਸਨ। ਜਦੋਂ ਸਿਖ ਚੰਦੂ ਦੇ ਹਥਾਂ ਨੂੰ ਮੁਸ਼ਕਾਂ ਪਾਕੇ ਸ਼ਹਿਰ ਦੇ ਵਿਚ ਦੀ ਲੈਂਘੇ ਹਨ ਤਾਂ ਨਾ ਕੇਵਲ ਸਿਖ ਮੰਗਤਾਂ ਬਲਕੇ ਹਰ ਪ੍ਰਜਾ ਦਾ ਆਦਮੀ ਹਿੰਦੂ ਮੁਸਲਮਾਨ ਟੁੱਟ ਕੇ ਪਿਆ ਹੋਊ। ਇਹ ਖਬਰ ਬਿਜਲੀ ਵਾਂਙੂ ਫੈਲੀ ਤੇ ਇਤੇ ਵੱਡੇ ਜ਼ਾਲਮ ਦਾ ਗਿਰਾਉ ਸਰਬ ਸਧਾਰਣ ਵਿਚ ਚਾਉ ਤੇ ਵਹਿਸ਼ਤ ਭਰਨ ਵਿਚ ਇਕ ਅੱਗ ਦਾ ਅਲਾਂਬਾ ਹੋਇਆ ਹੋਊ। ਸੋ ਆਮ ਖਲਕਤ ਦੇ ਟੁੱਟ ਪੈਣ ਨਾਲ ਚੰਦੂ ਸਿਖਾਂ ਦੇ ਕਬਜ਼ੇ ਵਿਚ ਬੀ ਨਹੀਂ ਰਹਿ ਸਕਿਆ ਤੇ ਲੋਕਾਂ ਦੇ ਹੱਥੋਂ ਮਾਰੀਦਾ ਮਾਰੀਦਾ ਮਰ ਗਿਆ ਹੋਊ, ਛੇਰੇ ਤਕ ਅੱਪੜ ਨਹੀਂ ਸਕਿਆ ਹੋਣਾ। ਛੇਰੇ ਅੱਪੜਨਾ ਲਾਹੌਰ ਪਹੁੰਚਣਾ ਤੇ ਓਥੇ ਜਾਕੇ ਮਰਨਾ ਕਿਆਸ ਵਿਚ ਘਟ ਆਉਂਦਾ ਹੈ। ਅੱਜ ਕਲ੍ਹ ਦੇਖੋ ਅਮਰੀਕਾ ਵਿਚ ਕਈ ਵੇਰ ਕਿਸੇ ਹਬਸ਼ੀ ਪਰ ਲੋਕੀਂ ਨਾਰਾਜ਼ ਹੋਕੇ ਟੁੱਟ ਕੇ ਪੈਂਦੇ ਹਨ ਤਾਂ ਉਹ ਬਜ਼ਾਰ ਵਿਚੋਂ ਜੀਉਂਦਾ ਬਚ ਕੇ ਨਿਕਲ ਨਹੀਂ ਸਕਦਾ, ਪੁਲੀਸ, ਫੌਜੀ ਪ੍ਰਬੰਧ ਤੇ ਚੋਟੀ ਦੀ ਸਭਯਤਾ ਕੁਛ ਨਹੀਂ ਸਾਰ ਸਕਦੀ, ਉਥੇ ਇਸ ਨੂੰ 'ਲਿੰਚ' ਕਰਨਾ ਆਖਦੇ ਹਨ। ਜਿੰਨੀਆਂ ਜੁਤੀਆਂ ਕਵਿ ਜੀ ਸਿਖਾਂ ਦੀਆਂ ਤੇ 'ਨਰ ਗਨ' ਆਮ ਲੋਕਾਂ ਦੀਆਂ ਪਈਆਂ ਦੱਸਦੇ ਹਨ ਓਹੀ ਕਾਫੀ ਹਨ ਮਾਰ ਦੇਣ ਲਈ। ਨਮੂਨੇ ਲਈ ਦੇਖੋ ਅੰਸੂ ੫ ਅੰਕ ੧੦, ਹਜ਼ਾਰਾਂ ਆਦਮੀਆਂ ਦੀਆਂ ਜੁੱਤੀਆਂ ਤੇ ਲੱਤਾਂ ਹੇਠ ਕੌਣ ਬਚ ਸਕਦਾ ਹੈ ? ਜੇ ਚੰਦੂ ਲਾਹੌਰ ਪਹੁੰਚ ਕੇ ਬਜ਼ਾਰ ਵਿਚ ਦੀ ਜਾਂਦਾ ਲੋਕਾਂ ਦੀ ਮਾਰ ਕੁੱਟ ਤੇ ਭੜਭੂੰਜੇ ਦੇ ਕੜਛੇ ਨਾਲ ਮੋਇਆ ਹੈ ਤਾਂ ਦਿੱਲੀ ਵਿਚ ਉਸ ਉੱਤੇ ਹਜ਼ਾਰਾਂ ਆਦਮੀਆਂ ਦਾ ਟੁੱਟ ਕੇ ਪੈਣਾ ਨਾ ਠੀਕ ਮੰਨਣਾ ਪਵੇਗਾ। ਫਿਰ ਦਿੱਲੀ ਮਾਮੂਲੀ ਹੱਤਕ ਹੋਈ ਹੋਊ ਤੇ ਉਸ ਦੀ ਰਾਖੀ ਤੇ ਜਿੰਦ ਨੂੰ ਸਹੀ ਸਲਾਮਤ ਰੱਖਣ ਦੇ ਪ੍ਰਬੰਧ ਕਰਕੇ ਲਾਹੌਰ ਪੁਚਾਇਆ ਹੋਊ। ਲਾਹੌਰ ਦੇ ਬਜ਼ਾਰਾਂ ਵਿਚ ਖਲਕਤ ਦਾ ਟੁੱਟ ਕੇ ਪੈਣਾ ਉਸ ਲਈ ਕਾਫੀ ਸੀ, ਕਿਉਂਕਿ ਲਾਹੌਰ ਦੇ ਲੋਕਾਂ ਵਿਚ ਹੋਰ ਹੋਰ ਵੀ ਵਧੇਰੇ ਸੀ ਕਿ ਜਿੱਥੇ ਸਾਕਾ ਵਰਤਿਆ ਸੀ। ਖਲਕਤ ਟੁੱਟ ਕੇ ਪਈ ਹੋਈ ਲੰਮਾ ਚਿਰ ਨਹੀਂ ਕਿਸੇ ਨੂੰ ਜੀਵਣ ਦਿਆ ਕਰਦੀ, ਪਰੰਤੂ ਵਧੇਰੇ ਨਿਸ਼ਚਿਤ ਹੋਣ ਲਈ ਹੋਰ ਖੋਜ ਦੀ ਲੋੜ ਹੈ।

੪. [ਸ਼੍ਰੀ ਅੰਮ੍ਰਿਤਸਰ ਦੁੱਖਸਾਂਦ ਦੀ ਖਬਰ ਭੇਜੀ]।

ਦੋਹਰਾ ॥ "ਸ਼੍ਰੀ ਗੁਰੁ ਹਰਿ ਗੋਬਿੰਦ ਜੀ ਜਸ ਬਿਸਾਲ ਕੋ ਪਾਇ। ਲਿਯੋ ਬੈਰ ਪਿਤ ਕੋ ਭਲੇ ਗਹਨੋ ਦੁਸ਼ਟ ਦੁਖਦਾਇ॥੧॥ਚੌਪਈ॥ਬਡ ਅਪਰਾਧ ਕਰਨੋ ਜਿਨ ਜੈਸੇ। ਦਈ ਸਜ਼ਾਇ ਦੀਰਘਾ ਤੈਸੇ। ਇਮ ਹੋਏ ਬਿਨ ਜੋ ਮਰਿ ਜਾਤੋ। ਕਰਤਿ ਕਲੰਕਤਿ ਜਸ ਅਵਦਾਤੋ[1]:—॥ ੨॥—ਲਿਯੋ ਨ ਗਯੋ ਬੈਰ ਪਿਤ ਕੇਰਾ॥ ਕਨੋਂ ਸੁਤ ਜਨਮਨੋ ਮੰਦ ਬਡੇਰਾ*। ਗੁਰੂ ਅਵੱਗਜ਼ਕ ਥਿਰਤਾ ਪਾਵੈ। ਮਹਾਂ ਪਾਤਕੀ ਪਾਪ ਕਮਾਵੈ—॥ ੩ ॥ ਸਤਿਗੁਰ ਸੁਤ ਅਰੁ ਸੰਗਤਿ ਕੇਰਾ। ਕਹਿੰ[2] ਅਪਵਾਦ ਅਜਾਨ ਬਡੇਰਾ। ਸ਼੍ਰੀ ਹਰਿਗੋਬਿੰਦ ਅਬਿ ਸਭਿ ਕੇਰੀ। ਰਾਖਿ ਲਈ ਪਤ ਲਾਜ ਘਨੇਰੀ ॥ ੪ ॥ ਉਪਜ਼ਨਿ ਤਿਨ ਕੋ ਧੰਨ ਮਹਾਨਾ। ਕਰਨੋ ਕਾਜ ਛੱਤ੍ਰੀਨਿ ਸੁਜਾਨਾ[3]। ਦਾਵੇ ਦਾਰ[4] ਰਿਦਾ ਅਸ ਜਿਨ ਕੋ॥ਆਯੁਧ ਧਰਨਿ ਧੰਨ ਹੈ ਤਿਨ ਕੋ॥੫॥ਪੂਰਬ ਸੰਤ ਰੂਪ ਗੁਰ ਅਹੈ। ਤਿਨ ਕੋ ਛਿਮਾ ਕਰਨਿ ਹੀ ਚਹੈ। ਇਹ ਬਡ ਬੀਰ ਸੁ ਬਾਹੁ ਬਿਸਾਲਾ। ਬਸਹਿ ਬੀਰਰਸ ਜਹਾਂ ਸੁਖਾਲਾ॥੬॥ਮਨਹੁ ਸੂਰਤਾ ਰੂਪ ਸੁਹਾਵੈ। ਦਰਸ਼ਨ ਤੇ ਉਤਸਾਹੁ ਬਧਾਵੈ। ਸਤਿਗੁਰੁ ਪਿਤ ਕੋ ਸ਼ੱਤ੍ਰੁ ਚੰਦੂ। ਜਿਨ ਕੀਨਸਿ ਅਪਰਾਧ ਬਿਲੰਦੂ ॥੭॥ ਪੁਰਿ ਮਹਿੰ ਫੇਰਨੋ ਕਰਿ ਅਸ ਹਾਲਾ। ਇਹ ਸ਼ੁਭ ਕਾਰਜ ਕੀਨਿ ਬਿਸਾਲਾ[5]। ਇਮ ਦਿੱਲੀ ਪੁਰਿ ਬਿਖੈ ਬ੍ਰਿਤੰਤ। ਕਹਤਿ ਪਰਸਪਰ ਲੋਕ ਮਿਲੰਤਿ ॥ ੮ ॥ "ਹੁਤੋ ਪਕਰਨੋ ਕਠਨ ਮਹਾਨ। ਸ਼ਾਹ ਅਗਾਰੀ ਵਧਨੋ ਦਿਵਾਨ। ਸਭਿ ਉਮਰਾਵ ਸਹਾਇਕ ਜਾਂਹੀ। ਬ੍ਰਿੰਦ ਦਰਬ ਕਿਛੁ ਗਿਨਤੀ ਨਾਂਹੀ ॥੯॥ ਸਗਲ ਜਗਤ ਪਰ ਹੁਕਮ ਕਰੰਤਾ। ਹਤਹਿ ਚਹਿਤਿ ਚਿਤ ਕੈ ਬਖ਼ਸ਼ੰਤਾ[6]।ਰਿਸ਼ਵਤ ਦੇ ਸਭਿ ਕੋ ਅਪਨਾਵਤਿ।ਕੋਚਾਰੀ ਕੋ ਕਰਨਿ ਨ ਪਾਵਤਿ ॥੧੦॥ਬਿਨ ਸ਼੍ਰੀ ਹਰਿ ਗੋਵਿੰਦ ਵਿਸ਼ੇਖਾ ਕੌਨ ਸਕੈ ਇਸ ਕੀ ਦਿਸ਼ਿ ਦੇਖਿ। ਪਾਤਸ਼ਾਹ ਨੇ ਕਿਮ ਪਕਰਾਯੋ। ਹੁਤੋ ਪੁਰਾਤਨ ਮੁੱਖਨ[7] ਬਨਾਯੋ"॥੧੧॥ਮਿਲਿ ਮਿਲਿ ਲੋਕ ਕਰਹਿੰ ਇਮ ਬਾਤ।ਪੁਰਿ ਮਹਿੰ ਘਰ ਘਰ ਚੰਦੁ ਬ੍ਰਿਤਾਂਤ। ਸੁਨਤਿ ਸੁਜਸ ਗੁਰ ਆਵਤਿ ਡੇਰੇ। ਬੰਦਨ

[1]ਦਿੱਲੀ ਦੇ ਲੋਕ ਆਪੋ ਵਿਚ ਦੀ ਕਹਿੰਦੇ ਹਨ, ਦੇਖੋ ਅੰਕ ੮। [2](ਗੁਰੂ ਜੀ ਦੇ) ਉੱਜਲ ਜੱਸ ਨੂੰ ਕਲੰਕਤ ਕਰਦਾ, ਉਸ ਕਲੰਕ ਜਾ ਰੂਪ ਅੱਗੇ ਦੱਸਦੇ ਹਨ:—। [3]ਕਹਿੰਦੇ। [4]ਸੁਜਾਨ ਛੱਤ੍ਰੀਆਂ ਵਾਲਾ। [5]ਭਾਵ ਦਾਈਏ ਵਾਲਾ। [6]ਚਿੱਤ ਚਾਹੇ (ਕਿਸੇ ਨੂੰ) ਮਾਰੇ ਯਾ ਬਖਸ਼ੇ। [7]ਮੁਖੀਆ।

*ਗੁਰੂ ਜੀ ਦੀ ਸ਼ਾਨ ਵਿਚ ਇਹ ਵਾਕ ਕਵਿ ਜੀ ਨਹੀਂ ਵਰਤ ਰਹੇ, ਪਰ ਦੇਖੋ ਅੰਕ ਦੀ ਦੂਜੀ ਸਤਰ ਵਿਚ ਦੱਸਦੇ ਹਨ, 'ਕਹਿੰ ਅਪਵਾਦ ਅਜਾਨ ਬਡੇਰਾ' ਕਿ ਬੜੇ ਅਜਾਨ ਪੁਰਖ ਇਸ ਤਰ੍ਹਾਂ ਦੇ ਬੇਅਦਬੀ ਭਰੇ ਵਾਕਾਂ ਵਿਚ ਸਤਿਗੁਰੂ ਜੀ ਦੀ ਨਿੰਦਾ ਕਰਦੇ।

ਕਰਹਿੰ ਸਿੱਖ ਹੁਇ ਨੇਰੇ ॥ ੧੨ ॥ ਆਇ ਬਿਰਾਜੇ ਨਿਜ ਇਸਥਾਨ। ਸ਼੍ਰੀ ਸਤਿਗੁਰੂ ਰੂਪ ਭਗਵਾਨ।ਪਠਨੋ ਹੁਤੋ ਇਕ ਨਰਥਛਭੋਰ।ਚਮੂੰ ਸਮੇਤ ਬ੍ਰਿੱਧ ਕੀ ਓਰ ॥ ੧੩ ॥ 'ਹਮ ਪਹੁੰਚੇ ਪੁਰਿ ਮਹਿੰ ਅਬਿ ਆਇ। ਤੁਮ ਭੀ ਮਿਲਹੁ ਮੋਦ ਉਪਜਾਇ'।ਬ੍ਰਿੱਧ ਕੇ ਸਹਤ ਚਮੂੰ ਭਟ ਹਰਖੇ। ਪਾਇ ਜ਼ੀਨ ਹਯਪਰ ਤੰਗ ਕਰਖੇ[1] ॥ ੧੪ ॥ ਚਢਿ ਧੌਂਸਾ ਦੈ ਕਰਿ ਸਭਿ ਸੈਨ। ਸਤਿਗੁਰ ਆਇ ਬਿਲੋਕੇ ਨੈਨ। ਸ਼ਾਹੁ ਨਿਕਟ ਤੇ ਜਬਿ ਚਲਿ ਆਏ। ਤਬਿ ਹੀ ਬ੍ਰਿੱਧ ਜੁਤਿ ਭਟ ਸਮੁਦਾਏ ॥੧੫॥ ਪਦ ਅਰਬਿੰਦਨਿ ਬੰਦਨ ਕਰਿਕੈ। ਦਰਸ ਬਿਲੋਕਤਿ ਆਨੰਦ ਧਰਿਕੈ। ਬ੍ਰਿੱਧ ਜੁਤ ਸਭਿ ਸਨਮਾਨ ਬਿਠਾਏ।ਇਤਨੇ ਮਹਿੰ ਚੰਦੂ ਕਹੁ ਲਜਾਏ ॥੧੬॥ ਗੁਰ ਪ੍ਰਯੰਕ ਪਰ ਥਿਰੇ ਨਿਹਾਰਹਿੰ। ਬਾਰ ਬਾਰ ਨਰ ਪਨਹੀ ਮਾਰਹਿੰ। ਖਾਕ ਸੀਸ ਅਰੁ ਮੁਖ ਪਰ ਡਾਰੀ। ਸੂਜਨੋ ਸਿਰ ਪਨਹੀ ਗਨ ਮਾਰੀ ॥ ੧੭ ॥ ਮੁਸ਼ਕੈਂ ਬਾਂਧੀ ਪਗਿਯਾ ਸਾਥ। ਜੇਠੇ ਗਹਿ ਰਾਖਨੋ ਨਿਜ ਹਾਥ। ਬਡ ਜੈਕਾਰ ਸ਼ਬਦ ਤਬਿ ਭਯੋ।'ਧੰਨ ਗੁਰੂ ਬਡ ਰਿਪੂ ਗਹਿ ਲਯੋ' ॥ ੧੮ ॥ ਸ਼੍ਰੀ ਹਰਿ ਗੋਬਿੰਦ ਊਚ ਉਚਾਰਾ। 'ਇਹ ਕੂਕਰ ਹੈ ਭਉਂਕਨ ਹਾਰਾ। ਜਹਾਂ ਤੁਰੰਗ ਸਮੂਹ ਪਛਾਰੀ। ਇਕ ਲਕਰੀ ਤਹਿੰ ਗਾਡਹੁ ਭਾਰੀ॥੧੯॥ਜੋ ਰਾਖਹਿ ਕੂਕਰ ਚੰਡਾਲ। ਦਿਹੁ ਮਿਲਾਇ ਇਸਕੋ ਤਿਨ ਨਾਲ। ਕੂਕਰ ਸਮ ਦਿਹੁ ਖਾਨ ਰੁ ਪਾਨਾ।ਤਿਸ ਲਕਰੀ ਸਿਉਂ ਬਾਂਧ ਮਹਾਨਾ ॥ ੨੦ ॥ ਜੋਤਿਕ ਮਾਨਵ ਹਮਰੇ ਸੰਗ। ਸਭਿ ਕੋ ਹੈ ਅਸ ਹੁਕਮ ਅਭੰਗ। ਪਾਂਚ ਪਾਂਚ ਪਨਹੀ ਬਲ ਸਾਥੇ। ਬਡੇ ਦੁਸ਼ਟ ਕੇ ਹਨਿਯਹਿ ਮਾਥੇ'॥੨੧॥ਇਮ ਸੁਨਿ ਕਰਿ ਸੈਨਾ ਨਰ ਸਾਰੇ।ਨਿਜ ਨਿਜ ਬਾਰੀ ਕਰਤਿ ਪ੍ਰਹਾਰੇ। ਪਨਹੀ ਹਨਤਿ ਮੂਰਛਾ ਪਾਈ। ਧਰੇ ਮੌਨ ਸਭਿ ਲਹੇ ਸਜ਼ਾਈ ॥ ੨੨॥ਲਾਤ ਪ੍ਰਹਾਰ ਪਰੇ ਪਰਕਰਹੀਂ[2]।'ਹਤਨੋ ਦੁਸ਼ਟ ਬਡ' ਬਾਕ ਉਚਰਿਹੀਂ। 'ਮੂਰਛਤਿ ਪਰਨੋ' ਸੁਨਨੋ ਇਮ ਜਬੈ। ਦਯੋ ਹੁਕਮ ਗੁਰ 'ਹਤਹੁ ਨ ਅਬੈ ॥੨੨॥ ਮਰਹਿ ਨਹੀਂ ਜੀਵਤਿ ਇਸ ਰਾਖੋ। ਬਹੁ ਪੁਰਿ ਮਹਿੰ ਫੇਰਨਿ ਅਭਿਲਾਖੋਂ।ਸ੍ਵਾਨਨਿ ਸਾਥ ਦੇਹੁ ਤਿਹ ਖਾਨਾ। ਰਾਖਿ ਬਚਾਵਹੁ ਤਨ ਮਹਿੰ ਪ੍ਰਾਨਾ' ॥ ੨੪ ॥ ਸੁਨਿ ਜੇਠੇ ਮੁਸ਼ਕਾਂ ਖੁਲਿਵਾਈ। ਰਾਖੇ ਢਿਗ ਬਿਠਾਇ ਭਕਰਾਈ। 'ਗਹੇ ਸ਼ਸਤ੍ਰ ਇਕ ਠਾਂਢੋ ਰਹੈ।ਅੱਗੂ ਬਿਲੋਚਨ ਕੇ ਇਸ ਲਹੈ' ॥ ੨੫ ॥ ਇੱਤਮਾਦਿਕ ਕਹਿ ਕਰਿ ਸਭਿ ਬਾਤਿ। ਦੇਖੀ ਆਨਿ ਪ੍ਰਿਵਰਤੀ

[1]ਖੁਰ ਖਿੱਚੇ। [2]ਲੱਤਾਂ ਦੀ ਮਾਰ (ਬੀ) ਉੱਪਰੋ ਥਲੀ ਕਰ ਰਹੇ ਹਨ। (ਅ) ਲੱਤਾਂ ਮਾਰਦੇ (ਕਹਿ ਰਹੇ ਹਨ, ਕਿ) ਪਰੇ ਕਰੋ, ਪਰੇ ਕਰੋ (ਦੁਸ਼ਟ ਨੂੰ)।

ਰਾਤਿ। ਗੁਰੂ ਸਹਤ ਕਰਿ ਖਾਨ ਰੁ ਪਾਨਾ। ਟਿਕੇ ਸਕਲ ਨਰ ਨਿਜ ਨਿਜ ਥਾਨਾ ॥੨੬॥ਸੁਪਤਿ ਜਥਾ ਸੁਖੁ ਗੁਰ ਅਭਿਰਾਮੂ।ਭਜੀ ਨੀਂਦ ਜਬਿ ਜਾਮਨਿ ਜਾਮੂ। ਸੋਚਿ ਸ਼ਨਾਨ ਕੀਨਿ ਸੁਖ ਪਾਏ। ਚਿਰੇ ਅਡੋਲ ਸਮਾਧਿ ਲਗਾਏ॥੨੭॥ਆਸਾਵਾਰ ਰਬਾਬੀ ਗਾਵੈਂ।ਬਹੁ ਰਾਗਨਿ ਕੇ ਸ਼ਬਦ ਸੁਨਾਵੈਂ। ਰੌਣਕ ਅਤਿ ਹੋਈ ਸਭਿ ਡੇਰੇ। ਜਾਗਤਿ ਹੋਤਿ ਅਨੰਦ ਬਡੇਰੇ॥ ੨੮॥ ਭੇ ਇਕੱਤ੍ਰ ਸਭਿ ਨਰ ਜੁਰਿ[1] *ਆਜਿ।ਸਿਖ ਸੰਗਤ ਅਰੁ ਸੈਨ ਸਮਾਜ।ਦਿਨ-ਕਰ ਉਦੈ ਭਯੋ ਜਿਸ ਕਾਲਾ। ਬਿਕਸੇ ਗੁਰ ਦ੍ਰਿਗ ਕਮਲ ਬਿਸਾਲਾ॥੨੯॥ ਤਜੀ ਸਮਾਧਿ ਬਸਤ੍ਰ ਮੰਗਵਾਏ। ਪਹਿਰ ਸਰਬ ਸਤਿਗੁਰੂ ਸੁਹਾਏ। ਬੈਠੇ ਵਹਿਰ ਲਗਾਇ ਦਿਵਾਨ। ਬੰਦਤਿ ਸਭਿ ਬ੍ਰਿਧ ਆਦਿਕ ਆਨਿ ॥ ੩੦ ॥ ਸਿਪਰ ਖੜਗ ਧਰਿ ਗਨ ਭਟ ਆਏ। ਅਤਿ ਪ੍ਰਮੋਦ ਸਭਿ ਕੇ ਉਰ ਛਾਏ। ਜੁਤਿ ਹਰਿਦਾਸ ਮਹੀਪਤਿ ਬਾਵਨ।ਆਇ ਕਰਨੈ ਗੁਰ ਦਰਸ਼ਨ ਪਾਵਨ ॥ ੩੧॥ਬੰਦਨ ਕਰਹਿੰ ਚਰਨ ਅਰਬਿੰਦੇ।ਬੈਠਿ ਨਿਕਟਿ ਬਹੁ ਰਿਦੈ ਅਨੰਦੇ। ਸਨਮੁਖ ਗੁਰਦ੍ਰੋਹੀ ਗਹਿ ਬਾਧਾ[2]।ਬੀਚ ਚੰਡਾਲਨਿ ਕੇ ਲਹਿ ਬਾਧਾ[3]॥੩੨॥ ਸਤਿਗੁਰ ਨਿਕਟ ਬ੍ਰਿੰਧ ਨੇ ਭਾਖਾ। 'ਮਾਤ ਗੰਗ ਕੇ ਉਰ ਅਭਿਲਾਖਾ। ਇਤ ਦਿਸ਼ਿ ਤੁਮਰੇ ਮਹਿੰ ਮਨ ਲਾਗਾ। ਇਕਪੁਤ੍ਰਾ, ਦੀਰਘ ਅਨੁਰਾਗਾ ॥੩੩॥ ਪ੍ਰਥਮ ਬਿਛੁਰਨੋ ਨੰਦਨ ਪਯਾਰੋ।ਜਨਨੀ ਕੀ ਇਮ ਦਸ਼ਾ ਬਿਚਾਰੋ। ਸੁਧਿ ਸਭਿ ਲਿਖਿ ਭੇਜਹੁ ਤਤਕਾਲ। ਸੁਨਿ ਉਪਜਹਿ ਉਰ ਮੋਦ ਬਿਸਾਲ[4] ॥੩੪॥ ਸ਼੍ਰੀ ਹਰਿ ਗੋਬਿੰਦ ਸੁਨਿ ਕਰਿ ਬਾਨੀ।[5]ਬ੍ਰਿਧ ਸਾਹਿਬ ਇਹ ਨੀਕ ਬਖਾਨੀ। ਲਿਖਿ ਕਰਿ ਪਠਹੁ ਤੁਰਤ ਹਲਕਾਰਾ। ਕਰਹਿ ਕਰਾਹ ਜਾਇ ਦਰਬਾਰਾ ॥੩੫॥ ਪੂਰਨ ਸਰਬ ਕਾਮਨਾ ਹੋਈ। ਗਹਨੋ ਮੰਦ ਮਤਿ ਸ਼ੱਤ੍ਰੁ ਜੋਈ[4]। ਆਇਸੁ ਪਾਇ ਬ੍ਰਿੰਧ ਤਤਕਾਲਾ। ਲਿਖਿ ਪੱਤ੍ਰੀ ਪਠਿ ਸ਼ੀਘ੍ਰ ਬਿਸੰਭਾਲਾ ॥੩੬ ॥ ਸ੍ਰੀ ਅੰਮ੍ਰਿਤਸਰ ਜਬਿ ਸੁਧਿ ਆਈ। ਸੁਨਿ ਗੰਗਾ ਨਿਜ ਅੰਗ ਨ ਮਾਈ। ਬਾਰਿ ਬਾਰਿ ਸ਼੍ਰੀ ਨਾਨਕ ਧਯਾਨ। ਰਿਦੈ ਧਾਰਿ ਜੋਰਤਿ ਜੁਗ ਪਾਨ ॥੩੭॥ਸਕਲ ਗੁਰਨਿ ਕੋ ਬੰਦਨ ਧਾਰੀ।[6]ਮਮ ਸੁਤ ਕੋ ਸਦ ਹੀ ਰਖਵਾਰੀ। ਦੁਰਗ ਕੈਦਿ ਕੋ ਭਹਿੰ[6] ਨਿਕਸਾਏ। ਗੁਰਦ੍ਰੋਹੀ ਗਹਿ ਜਸੁ ਕੋ ਪਾਏ ॥ ੩੮ ॥ ਸਪਥ ਕਠਨ† ਸਭਿ ਪੂਰਨ ਭਈ। ਚਿਤ ਚਿੰਤਾ ਅਬਿ ਸਗਲੀ ਛਈ[4]। ਬਡ ਉਤਸਾਹੁ ਕੀਨਿ ਸਭਿ ਭਾਂਤੀ।ਸੁਤ ਕੀ ਸੁਧਿ ਸੁਨਿ

[1]ਜੁੜਕੇ। [2]ਬੰਨ੍ਹਿਆ। [3]ਪੀੜਾ। [4]ਤਿੱਥੋਂ। [5]ਦੂਰ ਹੋਈ। *ਪਾ:—ਗੁਰ। †ਪਾ:—ਕਰਨ।

ਸੀਤਲ ਛਾਤੀ॥ ੩੯ ॥ ਗਨ ਧਨ ਦੇ ਕਰਾਹ ਕਰਵਾਯੋ। ਸ਼੍ਰੀ ਹਰਿ ਮੰਦਰ ਜਾਇ ਬੁਤਾਯੋ। ਬਾਰਿ ਬਾਰਿ ਬੰਦਨ ਕੋ ਕਰਤੀ। ਭ੍ਰਿਖ ਗਨ ਆਨਿ ਬਧਾਈ ਰਰਤੀ॥੪੦॥ ਮੰਗਤ ਜਨ ਸਮੁਦਾਇ ਜਿ ਦੀਨ। ਜਥਾ ਉਚਿਤ ਸਭਿ ਕੋ ਧਨ ਦੀਨਿ। 'ਜਬਿ ਕੇ ਦੁਰਗ ਮਝਾਰ ਪ੍ਰਵੇਸ਼ੇ। ਤਬਿ ਤੇ ਸੁਧਿ ਸੁਨਿ ਚਿੰਤ ਵਿਸ਼ੇਸ਼ੇ॥ ੪੧ ॥ ਸੋ ਬਿਨਸੀ ਅਤਿ ਵਧਯੋ ਅਨੰਦ । ਕਰੀ ਲਾਯਕੀ ਨੰਦਨ ਚੰਦੂ[1]। ਪਿਤ ਬੈਰੀ ਕੋ ਗਹਯੋ ਬਿਲੰਦ। ਜਿਸ ਹਿਤ ਚਿਤ-ਵਤਿ ਜਤਨ ਜਿ ਬ੍ਰਿੰਦ' ॥ ੪੨ ॥ ਇਮ ਉਤਸਾਹ ਸੁਧਾਸਰ ਭਏ। ਸਿਖ ਸੰਗਤਿ ਸਭਿਹਿਨਿ ਸੁਨਿ ਲਏ। ਗੋਇੰਦਵਾਲ ਆਦਿ ਜੇ ਥਾਨ। ਜਹਿੰ ਕਹਿੰ ਬਿਥਰੀ, ਕਰਤਿ ਬਖਾਨ॥ ੪੩ ॥ ਬੋਦੀ ਤ੍ਰਿਹਣ ਸਕਲ ਹਰਖਾਏ। ਸ਼੍ਰੀ ਹਰਿ ਗੋਬਿੰਦ ਕੋ ਜਸੁ ਗਾਏ। 'ਅਪਨੀ ਕਰੀ ਪ੍ਰਤੱਗਯਾ ਪੂਰਨ। ਪਿਤ ਦ੍ਰੋਹੀ ਕੋ ਕੀਨਸਿ ਚੂਰਨ' ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਮੁਧਾਸਰ ਸੁਧਿ ਪਠਨਿ' ਪ੍ਰਸੰਗ ਬਰਨਨੰ ਨਾਮ ਚਤੁਰਥੋ ਅੰਸੁ ॥ ੪ ॥

੫. [ਮਜਨੂੰ ਪ੍ਰਸੰਗ]।

ਦੋਹਰਾ ॥ ਅਬਿ ਸ਼੍ਰੀ ਹਰਿਗੋਬਿੰਦ ਕੀ ਕਥਾ ਸੁਨਹੁ ਮਨ ਲਾਇ। ਦਿੱਲੀ ਕੀ ਸੰਗਤਿ ਸਕਲ ਭਈ ਪ੍ਰਾਤ ਇਕ ਥਾਇਂ॥ ੧ ॥ ਚੌਪਈ ॥ ਪੰਚਾਂ ਮ੍ਰਿਤ ਬਹੁਤੇ ਕਰਿਵਾਏ। ਇਕਠੇ ਸਿਖ ਦਰਸ਼ਨ ਕੋ ਆਏ। ਕੇਤਿਕ ਹੇਰਨਿ ਚੰਦੂ ਹੇਤੁ। ਮਾਨਵ ਆਏ ਤਜੇ ਨਿਕੇਤ ॥ ੨ ॥ ਸਤਿਗੁਰ ਬੈਠੇ ਸਭਾ ਮਝਾਰੋ। ਮਾਨੁਖ ਦਰਸ਼ਨ ਕਰਤਿ ਹਜ਼ਾਰੋਂ। ਆਇ ਤਿਹਾਵਲ ਹੁਇ ਅਰਦਾਸ। ਬਰਤਾਵੈਂ ਬੈਠੇ ਨਰ ਪਾਸ ॥੩॥ ਮੁੱਖਜ ਸਿੱਖ ਗੁਰ ਕੇ ਸੰਗ ਭਾਖੈਂ। 'ਆਜ ਭਈ ਪੂਰਨ ਅਭਿਲਾਖੈ। ਨਾਂਹਿ ਤ ਜਬਿ ਕੀ ਤਜੀ ਸਗਾਈ। ਕਰਤਿ ਰਹਨੋ ਬਡ ਦੁਸ਼ਟ ਖੁਟਾਈ ॥੪॥ ਹੇਰਿ ਹੇਰਿ ਹਿਰਦੇ ਪਛੁਤਾਵੈਂ।–ਹਮ ਤੇ ਭਈ ਉਪਾਧਿ–ਲਖਾਵੈਂ। ਇਸ ਨੇ ਕਹੇ ਕੁਵਾਕ ਪ੍ਰਕਾਸ਼। ਹਮ ਸੁਧਿ ਪਠੀ ਸਕਲ ਗੁਰ ਪਾਸ ॥ ੫ ॥ ਲਿਖਨੋ ਹਮਾਰੋ ਗੁਰ ਨੈ ਮਾਨਾ। ਤਜਨੋ ਸਾਕ ਕੀਨਸਿ ਅਪਮਾਨਾ। ਤਬਿ ਤੇ ਕੁਟਿਲ ਦੁਸ਼ਟ ਨਿਜ ਬਲ ਤੇ। ਕਰਤੋ ਰਹਨੋ ਅਵੱਗਯਾ ਛਲ ਤੇ ॥੬॥ ਕਰੇ ਕੁਕਰਮ ਮਹਾਂ ਅਪਰਾਧਾ। ਤਿਨ ਕੋ ਫਲ ਸ਼ੈਕਟ ਅਬਿ ਲਾਧਾ। ਆਜ ਨਿਚਿੰਤ ਭਏ ਹਮ ਸਾਹੇ। ਗਹੇ ਗੁਰੂ ਦ੍ਰੋਹੀ ਹੱਤਯਾਰੇ[2] ॥੭॥ ਸ਼੍ਰੀ ਹਰਿਗੋਬਿੰਦ ਜੀ ਤਬਿ ਕਹਯੋ। 'ਸ਼੍ਰੀ ਗੁਰੂ ਕਰਸੈ

---

[1] ਚੰਦੂਮਾ (ਜੋਸੀ ਉੱਜਲ ਨੱਸ ਵਾਲੇ) ਪੁੱਤ੍ਰ ਨੇ। [2] ਹੱਤਯਾਰੇ ਗੁਰਦ੍ਰੋਹੀ ਦੇ ਫੜੇ ਜਾਣ ਨਾਲ।

ਜਥਾ ਚਿਤ ਚਹਜੋ। ਇਸ ਪਾਪੀ ਕੋ ਸੀਸ ਕਲੰਕ। ਦੀਨਸਿ, ਸੋ ਫਲ ਕਸ਼ਟ ਅਤੰਕ[1] ॥ ੮॥ ਪਾਂਚ ਪਾਂਚ ਪਨਹੀ ਗਿਨਿ ਮਾਰੋ। ਦੇਖਿ ਦੁਸ਼ਟ ਪੁਨ ਸਦਨ ਸਿਧਾਰੋ'। ਸੁਨਿ ਗੁਰ ਹੁਕਮ ਗਏ ਸਿਖ ਸਾਰੇ। ਚੰਦੂ ਬੰਧਨ ਸਹਤ ਨਿਹਾਰੇ ॥੯॥ ਪਨਹੀ ਹਨਹਿੰ ਸੁ ਬਾਰੋ ਬਾਰੀ। ਪੁਰਿ ਕੇ ਨਰ ਭਹਿੰ ਮਿਲੇ ਹਜ਼ਾਰੀ। ਮਾਰਤਿ ਬਹੁਰ ਗਿਰਜੋ ਧਰ ਮਾਂਹੀ। ਲਾਤ ਪ੍ਰਹਾਰਹਿੰ ਤਨ ਸੁਧਿ ਨਾਂਹੀ ॥੧੦॥ ਸੁਨਿ ਸਤਿਗੁਰ ਨੇ ਸਿੱਖ ਹਟਾਏ। 'ਹਤਹੁ ਨ, ਅਬਿ ਇਹ ਨਹਿੰ ਮਰਿ ਜਾਏ'। ਜਾਮ ਦਿਵਸ ਲੌ ਸੰਗਤਿ ਆਈ। ਕਰਿ ਕਰਿ ਦਰਸ਼ਨ ਸਦਨ ਸਿਧਾਈ ॥੧੧॥ ਖਾਨ ਪਾਨ ਕਰਿ ਕੈ ਗੁਰ ਪਾਛੇ। ਬੈਠੇ ਬਹੁਰ ਸੁਹਾਵਤਿ ਆਛੇ। ਜਹਾਂਗੀਰ ਹੁਇ ਅਨੰਦ ਬਿਲੰਦ। ਆਯਹੁ ਗੁਰ ਢਿਗ ਜੁਤਿ ਨਰ ਬ੍ਰਿੰਦ ॥੧੨॥ ਗਨ ਉਮਰਾਵ ਸੰਗ ਜਿਸ ਕੇਰੇ। ਬਸਤੁ ਬਿਕੁ-ਖਨ ਮੋਲ ਬਡੇਰੇ। ਜਬਰ ਜਵਾਹਰ ਕੰਚਨ ਜਰੇ। ਸਭਿਨਿ ਸਰੀਰ ਬਿਖੇ ਸ਼ੁਭ ਧਰੇ॥੧੩॥ ਨੰਦਨ, ਬਨਿਤਾ[2] ਚੰਦੂ ਜੋਇ। ਆਨੇ ਸੰਗ ਪਕਰਿ ਕਰਿ ਸੋਇ। ਬੈਠਜੋ ਸ਼ਾਹ ਬੰਦਨਾ ਕਰਿਕੈ। ਬੋਲਜੋ ਮੁਖ ਤੇ ਸ਼ਰਧਾ ਧਰਿਕੈ ॥ ੧੪ ॥ 'ਕਰੀ ਅਵੱਗਨਾ ਦੁਸ਼ਟ ਮਹਾਨੀ। ਤਿਸ ਕੀ ਇਹ ਬਨਿਤਾ ਗਹਿ ਆਨੀ। ਪੂੱਤ੍ਰ ਹੁਤੋ ਇਕ, ਸੋ ਇਹ ਆਵਾ। ਦਿਹੁ ਸਜ਼ਾਇ ਜੈਸੇ ਮਨ ਭਾਵਾ ॥ ੧੫ ॥ ਮਮ ਸਿਰ ਦੋਸ਼ ਰਹੈ ਨਹਿੰ ਕੋਈ। ਕਸ਼ਟ ਸਹਹਿ ਅਪਰਾਧੀ ਜੋਈ'। ਸ਼੍ਰੀ ਹਰਿ ਗੋਬਿੰਦ ਕਰੁਨਾ ਠਾਨੀ।ਬਿਗਸਿ ਬਦਨ ਤੇ ਗਿਰਾ ਬਖਾਨੀ ॥ ੧੬ ॥ 'ਦਸ਼ਾ ਚੰਦੁ ਕੀ ਇਨਹਿ ਦਿਖਾਵਹੁ। ਬਿਨ ਦੋਸ਼ੇ ਲਖਿ ਬਹੁਰ ਛੁਟਾਵਹੁ। ਕਰਹਿ ਕੁਕਰਮ ਭਰਹਿ ਦੁਖ ਸੋਇ। ਤਜਾਗ ਦੀਜੀਏ ਤਿਯ ਸੁਤ ਦੋਇ'॥ ੧੭॥ ਸੁਨਿ ਗੁਰ ਤੇ ਤਿਨ ਚੰਦੁ ਦਿਖਾਯੋ।ਪਰਜੋ।ਬਹਾਲ ਨਹੀਂ ਉਕਸਾਯੋ। ਕੂਕਰ ਅਰੁ ਚੰਡਾਲਨਿ ਮਾਂਹੀ। ਧੋਤੀ ਬਿਨਾ[3]ਅਪਰ ਪਟ ਨਾਂਹੀ ॥ ੧੮ ॥ ਲਿਪਟਜੋ ਧੂਲ ਸੰਗ ਤਨ ਸਾਰੇ। ਤਿਯ-ਸੁਤ ਦੇਖਿ ਨੈਨ ਜਲ ਡਾਰੇ। ਪੁਨ ਦੇ ਤ੍ਰਾਸ ਨਿਕਾਸਨਿ ਕਰੇ*। ਛੁਟਤਿ ਭਾਜ ਤੁਰਨ ਡਰੇ ॥ ੧੯ ॥ ਕ੍ਰਿਪਾਸਿੰਧੁ ਨੇ ਕਹਿ ਛੁਟਵਾਏ। ਪੁਨ ਬਾਵਨ ਮਹਿਪਾਲ ਬੁਲਾਏ। ਇਕ ਇਕ ਢਿਗ ਕਰਿ ਬੂਝਨ ਕੀਨਾ। 'ਕੌਨ ਦੋਸ਼ ਕੋ,ਕਹੁ ਕਿਮ ਛੀਨਾ?'॥੨੦॥ ਸੋ ਨਰੇਸ਼ ਸੁਨਿ ਦੋਸ਼ ਬਤਾਵੈ। ਕਰੀ ਅਵੱਗਨਾ ਕੋ ਬਖਸ਼ਾਵੈ। ਸਿਰੇ ਪਾਉ ਅਰੁ ਚਪਲ

---

[1]ਉਸ ਦਾ ਫਲ ਕਸ਼ਟ ਤੇ ਭੈ (ਸੁਤੇ ਹੀ ਇਸ ਤੇ ਪੈਣਾ ਸੀ)। [2]ਇਸਤ੍ਰੀ। [3]ਸਿਵਾਏ (ਇਕ) ਧੋਤੀ ਦੇ। *ਪਾ:—ਪੁਨ ਤ੍ਰਿਯ ਤੇ ਸੁਤ ਮੋਚਨ ਕਰੇ।

ਤੁਰੰਗ। ਸ਼੍ਰੀ ਹਰਿ ਗੋਬਿੰਦ ਦੇ ਕਰਿ ਸੰਗ ॥ ੨੧ ॥ ਰਾਜ ਤਿਲਕ ਕੌ ਕਰਿ ਨ੍ਰਿਪ ਮਾਥੇ। ਬਾਹੁ ਗਹਾਇ ਸ਼ਾਹੁ ਕੈ ਹਾਥੇ । ਪੁਨ ਸਿੱਖਜਾ ਕੌ ਭਲੇ ਸਿਖਾਵੈਂ:–। 'ਕਰਹਿ ਅਵੱਗਜਾ ਸੋ ਦੁਖ ਪਾਵੈ॥ ੨੨ ॥ ਰਹਹੁ ਸ਼ਾਹ ਕੇ ਨਿਤ ਅਨੁਸਾਰੀ। ਬਖਸ਼ ਦਿਯੋ ਤੁਮ ਕੌ ਇਕ ਵਾਰੀ'।ਰੁਖ ਲਖਿ ਜਹਾਂਗੀਰ ਗੁਰ ਕੇਰਾ। ਦਿਏ ਰਾਜ ਤਿਨ ਕੇ ਤਿਸ ਬੇਰਾ ॥ ੨੩ ॥ ਸੰਗ ਦਿਯੋ ਉਮਰਾਵ ਵਿਸ਼ੇਸ਼ਾ'ਕਰੋ ਸਥਾਪਨਿ ਜੋ ਜਿਸ ਦੇਸ਼।ਅੰਬ ਕੇ ਸ਼੍ਰੀ ਸਤਿਗੁਰ ਕੀ ਕਰੁਨਾ। ਛੂਟੇ, ਨ' ਤੁਰਤ ਕੈਦ ਮਹਿੰ ਮਰਨਾ'॥ ੨੪ ॥ ਗੁਰੂ ਸ਼ਾਹੁ ਦੁਨਹੁੰਨ ਕਰਿ ਨਮੋ। ਮਹਿਪਾਲਕ ਗਮਨੇ ਤਿਹ ਸਮੋ। ਜਹਿੰ ਜਹਿੰ ਜਾਹਿੰ ਸੁਜਸੁ ਗੁਰ ਕਰੈਂ। ਸ਼ਰਧਾ ਅਧਿਕ ਰਿਦੇ ਮਹਿੰ ਧਰੈਂ ॥੨੫॥ ਸ਼੍ਰੀ ਸਤਿਗੁਰ ਹਰਿਗੋਵਿੰਦ ਚੰਦੂ। ਪਸਰੀ ਕੀਰਤਿ ਜੌਨ ਮਨਿੰਦ । 'ਧੰਨ ਧੰਨ' ਭਾਖਤਿ ਗੇ ਦੇਸ਼। ਭੇ ਨਰੇਸ਼ ਲੇ ਰਾਜ ਅਸ਼ੇਸ਼ ॥੨੬॥ ਰਿਦੈ ਧਾਰਿ ਰਾਖਨੇ ਉਪਦੇਸ਼ਾ–ਸੱਤਿ-ਨਾਮ ਕੌ ਜਪਨਿ ਹਮੇਸ਼। ਦੁਤੀਏ ਰਹਹੁ ਸ਼ਾਹੁ ਅਨੁਸਾਰੀ–। ਕਰਤਿ ਭਏ ਤਿਮ ਹੀ ਦੈ ਕਾਰੀ ॥ ੨੭ ॥ ਜਹਾਂਗੀਰ ਗੁਰ ਕੇ ਢਿਗ ਬੈਸੇ। ਬੋਲਨਿ ਮਿਲਨਿ ਕਰਨੇ ਸ਼ੁਭ ਐਸੇ। ਕਰਿ ਪ੍ਰਸੰਨ ਗੁਰ ਕੌ ਸਭਿ ਭਾਂਤੀ। ਭਯੋ ਸ਼ਾਹੁ ਤਬਿ ਸੀਤਲ ਛਾਤੀ ॥ ੨੮ ॥ ਸ਼੍ਰੀ ਮੁਖ ਤੇ ਜਿਮ ਜਿਮ ਫੁਰਮਾਯੋ। ਤਿਮ ਤਿਮ ਕਰਨੇ ਰਿਦੇ ਹਰਖਾਯੋ। ਹਾਥ ਜੋਰਿ ਕਰਿ ਬਾਕ ਬਖਾਨਾ। 'ਉਪਕਾਰੀ ਤੁਮ ਕ੍ਰਿਪਾ ਨਿਧਾਨਾ ! ॥ ੨੯ ॥ ਨਿਰਨੈ ਕਰਿ ਮਹਿਮਾ ਅਬਿ ਜਾਨੀ। ਪੀਰ ਮਹਾਂ ਬ੍ਰਿਧ ਬਹੁਰ ਬਖਾਨੀ'।ਬਡੇ ਭ੍ਰਾਸ ਤੇ ਮੋਹਿ ਬਚਾਯੋ। ਜਬਿ ਸਿਮਰੌਂ ਹਾਜ਼ਰ ਦਰਸਾਯੋ ॥ ੩੦ ॥ ਨਿਤ ਰਾਖੈ[3] ਅਪਨੇ ਮੈਂ ਮਾਨੇ। ਭ੍ਰਾਸ ਕਸ਼ਟ ਮੇਰੇ ਸਭਿ ਹਾਨੇ। ਕਹੋ ਆਪ ਕੇ ਹਉਂ ਅਨੁਸਾਰਾ। ਸ਼੍ਰੀ ਗੁਰ ਰਹੋ ਮੋਰਿ ਰਖਵਾਰਾ' ॥ ੩੧॥ ਸ਼੍ਰੀ ਹਰਿ ਗੋਬਿੰਦ ਕਹਿ 'ਸੁਨਿ ਸ਼ਾਹੁ ! । ਸ਼ਰਧਾ ਧਰਹਿੰ ਜਿ ਗੁਰ ਘਰ ਮਾਂਹੁ।ਤਿਨ ਕੇ ਸਦਾ ਸਹਾਇਕ ਅਹੌਂ।ਲਾਜ ਆਪਨੀ ਕੌ ਨਿਰਬਹੌਂ॥ ੩੨॥ ਜਾਨਹਿੰ,–ਪਰਨੇ ਆਸਰੇ ਆਇ[4]–। ਜੁਗ ਲੋਕਨਿ ਮਹਿੰ ਬਨਹਿੰ ਸਹਾਇ। ਸ਼੍ਰੀ ਨਾਨਕ ਅਰੁ ਬਾਬਰ ਸ਼ਾਹੂ। ਪ੍ਰਥਮ ਮੇਲਿ ਭਾ ਆਪਸ ਮਾਹੂ ॥ ੩੩ ॥ਤਬਿ ਤੇ ਸਿਦਕ ਧਰਤਿ ਤੁਮ ਰਹੇ। ਕਰੇ ਪ੍ਰਸੰਨ ਭਲੇ ਬਰ ਲਹੇ। ਹਮਰੀ ਤੁਮਰੀ ਸੰਧਿ ਸਦੀਵਾ। ਗੁਰੂ ਸਹਾਇਕ ਸਿੱਖਨ

[1]ਨਹੀਂ ਤਾਂ । [2]ਫੇਰ ਬਹੁਤ ਬ੍ਰਿਧ ਪੀਰ (ਮੀਆਂ ਮੀਰ ਨੇ ਭੀ ਆਪ ਜੀ ਦੀ ਮਹਿਮਾ) ਕਹੀ ਸੀ। [3]ਰੱਖਦਾ । [4]ਜਾਣਦੇ ਹਾਂ (ਇਹ ਸਾਡੇ) ਆਸਰੇ ਆ ਪਿਆ ਹੈ ।

ਥੀਵਾ[1] ॥ ੩੪ ॥ ਇਮ ਕਹਿ ਸੁਨਿ ਕੈ ਸੀਸ ਨਿਵਾਯੋ। ਉਠਨੋ ਸ਼ਾਹੁ ਨਿਜ ਸਦਨ ਸਿਧਾਯੋ। ਸਤਿਗੁਰ ਢਿਗ ਆਪਨੇ ਡੇਰੇ। ਸੁੱਖਾ*ਪਾਨ ਕੀਨਿ ਤਿਸ ਬੇਰੇ†॥੩੫॥ ਚਢਿ ਤੁਰੰਗ ਪਰ ਗਮਨੇ ਸੈਲ। ਤਟ ਤਟ ਜਮਨਾ ਕੇ ਚਲਿ ਗੈਲ। ਸਨੇ ਸਨੇ ਹੇਰਤਿ ਜਲ ਜਾਤੇ। ਤੀਰ ਹਰਿਤਤਾ[1] ਸੁੰਦਰ ਭਾਂਤੇ ॥ ੩੬ ॥ ਦੂਰ ਜਾਇ ਕਰਿ ਉਤਰਿ ਤੁਰੰਗ। ਢਿਗ ਤਹਾਂ ਕੇਤਿਕ ਨਰ ਸੰਗ। ਨੰਦਾ[2] ਸੰਘੇੜਾ[2] ਤਿਸ ਠੌਰ। ਜੇਠਾ[2] ਅਮੀਆ[2] ਹੇਹਰਿ ਔਰ॥੩੭॥ ਨਿੰਝਰ[2] ਹੁਤੋ ਰੰਧਾਵਾ[3] ਸੋਇ।ਅਰੁ ਕ੍ਰਿਪਾਲ[2] ਜੱਲੂਕੋ ਜੋਇ।ਸਿਖ ਲੰਗਾਹ[2],ਪਿਰਾਣਾ[2] ਧੀਰ। ਸੋਚਿ ਸ਼ਨਾਨੇ ਸਰਥ ਸਰੀਰ ॥ ੩੮ ॥ ਢਿਗ ਤੀਰ ਪਰ ਪਿਖਹਿੰ ਪ੍ਰਵਾਹੂ। ਸ਼ਨਾਮਲ ਰੰਗ ਤਰੰਗਨਿ ਤਾਹੂ[4]। ਗੁਰ ਸੋਂ ਬੂਝਨਿ ਕੀਨਿ ਪਿਰਾਨੇ। 'ਮਜਨੂ ਕੌਨ ਭਯੋ ਸ਼ਭ ਜਾਨੇਂ? ॥ ੩੯ ॥ ਜਹਾਂ ਹਮਾਰੋ ਡੇਰਾ ਅਹੈ। ਤਿਸ ਕੋ ਨਾਮ ਥਾਨ ਸੋ ਕਹੈਂ'।ਸੁਨਿ ਕਰਿ ਸ਼੍ਰੀ ਸਤਿਗੁਰੂ ਬਤਾਵਾ।'ਭਯੋ ਪ੍ਰਥਮ ਚਿਰਕਾਲ ਬਿਤਾਵਾ ॥ ੪੦ ॥ ਲੈਲਾ ਹੁਤੀ ਸ਼ਾਹੁ ਕੀ ਤਨੀਆ। ਰੂਪਵਤੀ ਅਤਿਸ਼ੈ ਤਿਨ ਸੁਨੀਯਾ। ਹੇਰਤਿ ਚਿਤ ਕੋ ਪ੍ਰੇਮ ਲਗਾਵਾ। ਅਪਰ ਨ ਸੁਧਿ ਮਨ ਤਹਾਂ ਟਿਕਾਵਾ ॥ ੪੧ ॥–ਲੈਲਾ–ਲਵਪੁਰਿ ਵਿਖੈ ਚਿਤਾਰਤਿ[5]। ਰਾਤਿ ਦਿਵਸ ਇਕਰਸ ਬ੍ਰਿਤਿ ਧਾਰਤਿ। ਇਕ ਦਿਨ ਚਢਨੋ ਸੰਢਨੀ ਮਿਲਨੋ[6]। ਹੁਇ ਤਯਾਰ ਦਿੱਲੀ ਪੁਰਿ ਚਲਨੋ ॥ ੪੨ ॥ ਤਿਸ ਕੋ ਲਾਗਨੋ ਦੇਨਿ ਸੰਦੇਸਾ। ਕਹਤਿ ਕਹਤਿ ਇਹੁ ਪੰਥ ਅਸੇਸਾ। ਸੰਗ ਸੰਢਨੀ ਕੇ ਚਲਿ ਆਯੋ। ਸੁਧਿ ਬਿਨੁ ਧਰੇ ਬੇਗ ਅਸ ਧਾਯੋ[7] ॥੪੩॥ ਦਿੱਲੀ ਬਿਖੈ ਆਨਿ ਕਰਿ ਹੇਰੀ। ਲੈਲੀ ਮਿਲੀ ਜਥਹਿ ਇਕ ਬੇਰੀ। ਕੀਨਸਿ ਮਜਨੂੰ ਸਾਥ ਬਖਾਨ ।–ਅਬਿ ਤੂੰ ਖਰੋ ਰਹੋ ਇਸ ਥਾਨ ॥ ੪੪ ॥ ਮਿਲੌਂ ਆਇ ਕਰਿ ਮੈਂ ਪੁਨ ਤੋਹੀ। ਰਹੈ ਉਡੀਕਤਿ ਇਸ ਥਲ ਮੋਹੀ–। ਇਮ ਕਹਿ ਗਈ ਖਰੋ ਇਹ ਰਹਨੋ।ਲੈਲਾ ਕੋ ਸਿਮਰਤਿ ਚਿਤ ਚਹਨੋ ॥੪੫॥ ਠਾਂਢੇ ਕੇਤਿਕ ਸੰਮਤ ਬੀਤੇ।ਨਹੀਂ ਦੇਹਿ ਕੀ ਸੁਧਿ ਕਬਿ ਲੀਤੇ। ਕਾਸ਼ਟ ਸਮ ਸ਼ੁਸ਼ਕਨੇ ਤਨ ਸਾਰੇ। ਨਹਿੰ ਲੈਲਾ ਕਥਿਰਿਦੇ ਚਿਤਾਰੇ॥੪੬॥ਪ੍ਰੇਮਸ਼ਕਤਿ ਤੇ ਪ੍ਰਾਨ ਨ ਗਏ।ਅਧਕ ਇਕਾਗ-

---

[1]ਕੰਢੇ ਦੀ ਹਰਿਆਵਲ। [2]ਨਾਮ। [3]ਜਾਤ। [4]ਤਿਸ ਨਦੀ ਦੀਆਂ ਲਹਿਰਾਂ ਦਾ। [5](ਮਜਨੂੰ) ਲੈਲਾਂ ਨੂੰ ਲਾਹੌਰ ਵਿਚ ਚਿਤਾਰਦਾ ਸੀ।[6](ਕੋਈ)ਸਾਂਢਣੀ ਤੇ ਚੜ੍ਹਿਆ ਜਾਂਦਾ ਮਿਲਿਆ ਜੋ। [7]ਮੇਰੀ ਥਾਣੇ ਤੋਂ ਬਿਨਾਂ ਛੇਤੀ ਛੇਤੀ ਐਡਾ ਦੌੜਿਆ।

*ਪਾ:–ਭੰਗ।

†ਦੇਖੋ ਰਾਸਿ ੪, ਅੰਸੂ ੪੪, ਅੰਕ ੧੧, ਦੀ ਹੇਠਲੀ ਟੂਕ।

ਰਤਾ ਮਨ ਲਏ। ਸ਼ੁਸ਼ਕ ਖੁੰਡ[1] ਸੋਂ ਲਗਿ ਕਰਿ ਠਾਂਢੋ। ਲੈਲਾ ਪ੍ਰੇਮ ਭਯੋ ਦ੍ਰਿਗ ਗਾਢੋ ॥੪੭॥ ਇਕ ਬਾਢੀ ਤਿਸ ਥਲ ਚਲਿ ਆਯੋ। ਜਾਨਜੋ ਕਾਠ ਕੁਠਾਰ ਚਲਾਯੋ[2]। ਲਗਜੋ ਦੇਹਿ ਮਹਿੰ ਤਬਿ ਸੁਧਿ ਪਾਈ।–ਕਹੁ ਲੈਲਾ!ਤੂੰ ਹੈਂ ਅਬਿ ਆਈ ?–॥੪੮॥ ਪ੍ਰਥਮ ਭ੍ਰਾਸ ਕਰਿ ਪੁਨ ਤਿਸ ਜਾਨਾ॥ਹੈ ਮਜਨੂੰ ਠਾਂਢੋ ਇਸ ਥਾਨਾ। ਦਈ ਸ਼ਾਹੁ ਕੋ ਸੁਧਿ, ਸੁਨਿ ਭਰਿਓ। ਲੈਲਾ ਕੋ ਭੇਜਨਿ ਤਬਿ ਕਰਿਓ॥੪੯॥ਜਾਇ ਦਰਸ ਜਬਿ ਅਪਨੋ ਦੀਨੋ। ਪ੍ਰੇਮ ਰੰਗ ਮਹਿੰ ਸਗਰੋ ਭੀਨੋ। ਸਭਿ ਦਿਸ਼ਿ ਤੇ ਬ੍ਰਿਤਿ ਇਕਠੀ ਕਰਿਕੈ। ਲਗਜੋ ਪ੍ਰਮੇਸ਼ੁਰ ਸੰਗ ਬਿਚਰਿਕੈ ॥੫੦॥ ਲੈਲਾ ਦਿਸ਼ਿ ਤੇ ਪ੍ਰੇਮ ਉਖਾਰਾ। ਪ੍ਰਭੁ ਸੋਂ ਲਗੀ ਬ੍ਰਿੱਤਿ ਇਕ ਸਾਰਾ। ਭਯੋ ਸੰਤ ਪੂਰਨ ਇਸ ਥਾਨ*[1]। ਇਮ ਸਤਿ-ਗੁਰ ਨੇ ਕੀਨਿ ਬਖਾਨ ॥ ੫੧॥ ਸੁਨਿ ਕਰਿ ਸਿੱਖਨਿ ਲਖਜੋ ਪ੍ਰਸੰਗ। ਪੁਨ ਤਿਸ ਥਲ ਤੇ ਚੜੇ ਤੁਰੰਗ। ਆਨਿ ਬਿਰਾਜੇ ਅਪਨੇ ਡੇਰੇ। ਖਾਨ ਪਾਨ ਨਿਸ ਕਰਜੋ ਬਸੇਰੇ ॥ ੫੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਮਜਨੂੰ ਪ੍ਰਸੰਗ ਵਰਨਨੰ ਨਾਮ ਪੰਚਮੋ ਅੰਸੂ ॥ ੫ ॥

੬. [ਬੈਰਾਗਮਾਤ]।

ਦੋਹਰਾ ॥ ਭਯੋ ਦਿਵਸ ਪੁਨ ਸਤਿਗੁਰੂ ਸ਼ਾਹੁ ਬੁਲਾਏ ਪਾਸ। ਚਢਿ ਤੁਰੰਗ ਪਹੁੰਚੇ ਤਬਹਿ ਬੈਠੇ ਰੁਚਿਰ ਅਵਾਸ ॥ ੧ ॥ ਚਪਈ ॥ ਚੰਦਨ ਚੌਂਕੀ ਚਾਰੁ ਚਕੇਨੀ। ਸੁਜਨੀ ਸੇਤ ਛਾਦ ਕਰਿ ਲੋਨੀ[2]। ਤਿਸ ਉਪਰ ਸਨਮਾਨ ਬਿਠਾਏ। ਬੰਦਹਿੰ ਸ਼ਾਹੁ ਸਹਤ ਸਮੁਦਾਏ ॥ ੨॥ ਸੰਤਨ ਪੀਰਨਿ ਅਨਿਕ ਪ੍ਰਸੰਗ। ਕਹੇ ਸੁਨੇ ਹਜ਼ਰਤ ਗੁਰ ਸੰਗਿ। ਬਚਨ ਬਿਲਾਸ ਹੁਲਾਸਤਿ ਕਰੇ।

[1]ਬ੍ਰੱਛ ਦਾ ਮੁੰਢ। [2]ਲੱਕੜੀ ਜਾਣ ਕੇ ਕੁਹਾੜਾ ਚਲਾਇਆ। [a]ਸੁਹਣੀ।

*ਇਹ ਏਵੇ ਇਕ ਲੋਕੋਕਤੀ ਲਿੱਖੀ ਗਈ ਹੈ। ਅਸਲੀ ਮਜਨੂੰ ਅਰਬ ਦੇਸ਼ ਦਾ ਸੀ, ਹਿੰਦੁਸਤਾਨੀ ਨਹੀਂ ਸੀ, ਉਸ ਦਾ ਨਾਮ ਕੈਸ ਸੀ, ਉਸਦੀ ਪ੍ਰੀਤਮਾ ਦਾ ਨਾਮ ਲੈਲਾ ਸੀ। ਮਜਨੂੰ ਦਾ ਅਰਥ ਹੈ, ਮੂਰਦਾਈ, ਜੋ ਇਸ਼ਕ ਵਿਚ ਬੁਦਾਈ ਹੋ ਜਾਏ, ਇਸ ਕਰਕੇ ਹੁਣ ਭਾਵੇ ਪ੍ਰੇਮੀ ਨੂੰ ਮਜਨੂੰ ਕਹਿੰਦੇ ਹਨ। ਮਜਨੂੰ ਇਸ਼ਕ ਵਿਚ ਮੁੱਕ ਗਿਆ ਸੀ, ਇਸ ਕਰਕੇ ਮਜਨੂੰ ਸੁੱਕੇ ਪਤਲੇ ਨੂੰ ਬੀ ਆਖਦੇ ਹਨ।

ਦਿੱਲੀ ਮਜਨੂੰ ਦੇ ਟਿੱਲੇ ਗੁਰੂ ਨਾਨਕ ਦੇਵ ਜੀ ਜਾਕੇ ਠਹਿਰੇ ਸਨ, ਇੱਥੇ ਇਕ ਤਪੀਆ ਫਕੀਰ ਸੀ ਤਪਾਂ ਵਿਚ ਸੁਕ ਜਾਣ ਕਰਕੇ ਇਸਦਾ ਨਾਮ ਬੀ ਮਜਨੂੰ ਪੈ ਗਿਆ ਸੀ। ਅੰਤ ਨੂੰ ਇਹ ਸਤਿਗੁਰ ਨਾਨਕ ਦੇਵ ਜੀ ਨੂੰ ਮਿਲਕੇ ਉਨ੍ਹਾਂ ਦਾ ਸੇਵਕ ਹੋਇਆ ਤੇ ਸ਼ਾਂਤੀ ਪਾਈ। ਉਸੇ ਨਾਮ ਕਰਕੇ ਇਹ ਥਾਂ ਮਜਨੂੰ ਦਾ ਟਿੱਲਾ ਸੱਦੀਦਾ ਹੈ। ਪਹਿਲੇ ਸਤਿਗੁਰ, ਛੇਵੇਂ ਸਤਿਗੁਰ ਤੇ ਸ੍ਰੀ ਰਾਮ ਰਾਇ ਜੀ ਏਥੇ ਹੀ ਟਿਕੇ ਸਨ। [ਦੇਖੋ ਦਿੱਲੀ ਗੁਰਦੁਆਰਿਆਂ ਦਾ ਸੰਖੇਪ ਪ੍ਰਿਭਾਂਤ ਕ੍ਰਿਤ ਭਾਈ ਸੱਜਣ ਸਿੰਘ ।।

ਦੁਹਿ ਦਿਸਿ ਰਸ ਬਿਸਾਲ ਮਹਿੰ ਢਰੇ ॥ ੩ ॥ ਪੁਨ ਸ਼੍ਰੀ ਹਰਿ ਗੋਬਿੰਦ ਉਚਾਰਜੋ। 'ਗਮਨ ਸੁਧਾਸਰ ਹਮ ਚਿਤ ਧਾਰਜੋ।ਕਿਤਿਕ ਮਾਸ ਬੀਤੇ ਇਤ ਆਏ। ਪੀਛੇ ਸਿਖ ਸੰਗਤਿ ਅਕੁਲਾਏ' ॥ ੪ ॥ ਸੁਨਤਿ ਸ਼ਾਹੁ ਕਹਿ 'ਮਮ ਅਭਿਲਾਖਾ।ਪੁਰਿ ਕਸ਼ਮੀਰ ਚਲੋਂ ਚਿਤ ਰਾਖਾ। ਚਲੈਂ ਸੰਗ ਹੀ ਮਾਝੇ ਦੇਸ਼। ਦਰਸ ਆਪ ਕੋ ਹੋਇ ਹਮੇਸ਼ ॥ ੫ ॥ ਆਜ ਮਹੂਰਤ ਕੋ ਦਿਖਰਾਵੋਂ। ਨਹੀਂ ਬਿਲਮ ਤਿਤ ਤੁਰਤ ਸਿਧਾਵੋਂ'। ਸਤਿਗੁਰ ਬੈਠੇ ਤਬਹਿ ਬੁਲਾਯੋ। ਸੋਧਿ ਮਹੂਰਤ ਤਾਂਹਿੰ ਬਤਾਯੋ॥੬॥'ਤ੍ਰੈਦਸ ਵੀਰਵਾਰ ਹੈ ਪਰਸੋਂ। ਕਰਹੁ ਪਯਾਨਾ ਤਬਿ ਦਿਨ ਬਰ ਸੋਂ'। ਸੁਨਜੋ ਸਭਿਨਿ ਕੀਨਸਿ ਨਿਜ ਤਯਾਰੀ। ਜਬਿ ਹਜ਼ਰਤ ਨਿਸ਼ਚੈ ਮਤਿ ਧਾਰੀ ॥ ੭ ॥ ਸ਼੍ਰੀ ਸਤਿਗੁਰ ਡੇਰੇ ਚਲਿ ਆਏ। ਬ੍ਰਿਧ ਆਦਿਕ ਕੋ ਕਹਿ ਸਮੁਝਾਏ। ਸੁਨਜੋ ਸੁਧਾਸਰ ਕੋ ਜਬਿ ਪਯਾਨਾ। ਸਤਿਗੁਰ ਕੇ ਨਰ ਅਨੰਦ ਮਹਾਨ॥੮॥ਤਬਿ ਹਰਿਦਾਸ ਪਾਸ ਚਲਿਆਯੋ। ਪਦ ਅਰਬਿੰਦਨ ਪਰ ਲਪਟਾਯੋ। ਤਬਿ ਸਤਿਗੁਰੁ ਬਹੁ ਕਰੁਨਾ ਕਰੀ। ਰਿਦੇ ਅਬਿੱਦਯਾ ਤਿਸ ਕੀ ਹਰੀ ॥੯॥ 'ਸੱਤਿਨਾਮੁ ਸਿਮਰਹੁ ਲਿਵਲਾਈ। ਮਮ ਮੂਰਤਿ ਧਰਿ ਧਯਾਨ ਬਨਾਈ। ਰਹੋ ਗੁਆਲਿਯਰ ਮਹਿੰ ਅਬਿਜਾਇ। ਦੁਹ ਲੋਕਨਿ ਮਹਿੰ ਬਹੁ ਸੁਖ ਪਾਇ ॥ ੧੦ ॥ ਸੰਕਟ ਪਰੈ ਸਿਮਰਿ ਉਰ ਸਾਦਰ। ਤਤਛਿਨਿ ਹਮ ਹੋਵੈਂ ਤੁਵ ਹਾਦਰ। ਅਪਰ ਨਰਨਿ ਕੋ ਸਿੱਖੀ ਦੀਜੈ। ਕਰਿ ਸੰਗਤਿ[1] ਮਿਲਿ ਗੁਰੁ ਜਪੀਜੈ ॥ ੧੧ ॥ ਜਥਾ ਨਿਕਟ ਅਬਿ ਦਰਸ਼ਨ ਕਰੈਂ। ਤਥਾ ਮਹਾਂ ਫਲ ਸੰਮਤ ਧਰੈਂ[2]'। ਸੁਨਿ ਉਰ ਪ੍ਰੇਮ ਬਿਲੋਚਨ ਭਰੇ। ਗੁਰ ਬਿਛਰਨਿ ਤੇ ਦੁਖ ਬਹੁ ਕਰੇ ॥੧੨॥ਦੇ ਗੁਰ ਧੀਰ ਬਿਦਾ ਕਰਿ ਦੀਨੋ। ਧਰਿ ਉਰ ਮੂਰਤਿ ਪਯਾਨਾ ਕੀਨੋ। ਜੀਵਤ ਰਹਜੋ ਸਿਮਰ ਤਬਿ ਗੁਰ ਕੋ। ਅੰਤ ਸਮੈ ਪ੍ਰਾਪਤਿ ਸੁਰਪੁਰਿ ਕੋ ॥ ੧੩ ॥ ਬੋਲਜੋ ਜੇਠਾ 'ਚੰਦੂ ਮੰਦ। ਬਨਿਤਾ ਇਸ ਆਈ ਅਰੁ ਨੰਦ। ਸੋ ਰਾਵਰ ਨੇ ਕਹਿ ਛੁਟਵਾਏ। ਚਹਿਯਹਿ ਦੁਸ਼ਟ ਮੂਲ ਬਿਨਸਾਏ ॥ ੧੪ ॥ ਜਗ ਮਹਿੰ ਨਹਿੰ ਇਸ ਕੀ ਜਰ ਰਹੈ। ਮਰਹਿ ਸਜਾਇ ਨਰਕ ਕੀ ਲਹੈ। ਸੰਕਟ ਭਰਹਿ ਜੁਗਨਿ ਲਗਿ ਪਰਜੋ[3]। ਅਤਿ ਕੁਕਰਮ ਪਾਪੀ ਨੇ ਕਰਜੋ' ॥ ੧੫ ॥ ਤਬਿ ਸ਼੍ਰੀ ਹਰਿ ਗੋਬਿੰਦ ਉਚਾਰਾ। 'ਭਲੇ ਪੁਰਖ ਕੀ ਨਹਿੰ ਇਹ ਕਾਰਾ।

[1]ਸਤਿਸੰਗ ਬਣਾਓ। [2]ਤਿਵੇਂ ਸਾਲ (ਪਿੱਛੋਂ) ਦਰਸ਼ਨ ਦਾ ਮਹਾਂਨ ਫਲ ਲਵੇਂਗਾ। (ਅ) ਤਿਵੇਂ ਆਗਯਾ ਵਿਚ ਦੂਰ ਰਹੇ ਫਲ ਲਵੇਂਗਾ। [ਮੰਮਤ=ਰਾਇ ਯਾ ਆਗਯਾ ਅਨੁਸਾਰ ਹੋਣਾ]। [3]ਜੁਗਾਂ ਤੋੜ ਪਿਆ ਹੋਇਆ।

–ਕਸਾ ਦਾਰਾ ਪਰ ਕਰਨਿ ਪ੍ਰਹਾਰਿ–।ਛੋਰ ਦੇਤਿ ਹੈਂ, ਰਿਦੈ ਬਿਚਾਰਿ॥੨੬॥ ਇਸ ਕੋ ਸੁਤ ਕੋ ਪੁਨ ਹਮ ਮਾਰੈਂ।ਰਚਹਿੰ ਜੁੱਧ ਜਬਿ ਸ਼ਸਤ੍ਰ ਪ੍ਰਹਾਰੈਂ।ਅਬਿ ਤਯਾਗਨਿ ਹੀ ਬਨਹਿ ਬਿਚਾਰੋ।ਬਹੁਰ ਤੁਰਕ ਬ੍ਰਿੰਦਨ ਜੁਤਿ ਮਾਰੋਂ*॥੨੭॥ਸ਼੍ਰੀ ਗੁਰਿ ਕੋ ਸੁਨਿ ਕਰਿ ਪ੍ਰਸਥਾਨ[1]।ਪੁਰਿ ਸੰਗਤਿ ਦਰਸਹਿੰ ਗਨ ਆਨਿ। ਅਨਿਕ ਉਪਾਇਨ ਧਰਿ ਧਰਿ ਬੰਦਹਿੰ।ਪਾਇ ਮਨੋਰਥ ਹੋਤਿ ਅਨੰਦਹਿੰ ॥ ੨੮॥ ਸਭਿਹਿਨਿ ਕੋ ਦੀਨੋ ਉਪਦੇਸ਼। 'ਸੱਤਿਨਾਮ ਕੋ ਭਜਹੁ ਹਮੇਸ਼ਾ।ਗੁਰ ਕੋ ਸੇਵਹੁ ਜਨਮ ਸੁਧਾਰੋ।ਗੁਰਮੁਖ ਬਨਹੁ ਅੰਤ ਨਹਿੰ ਹਾਰੋ॥੨੯॥ ਦਿਵਸ ਦੁਆਦਸ਼ੀ ਤਿਥੀ ਬਿਤਾਈ। ਤ੍ਰੈਦਸ਼ਮੀ ਮਹਿੰ ਕੀਨਿ ਚਢਾਈ। ਅਧਿਕ ਧੁਨੀ ਧੌਂਸਾ ਧੁੰਕਾਰਾ।ਤਤਛਿਨ ਦਲਿ ਤਿਆਰ ਹ੍ਵੈ ਸਾਰਾ ॥੩੦॥ ਜਹਾਂਗੀਰ ਉਤ ਚੜ੍ਹਿ ਕਰਿ ਚਾਲਾ। ਮਾਨਵ ਚਲੇ ਹਜ਼ਾਰਹੁੰ ਨਾਲਾ। ਤਬਿ ਜੇਠਾ ਮਨ ਮਾਂਹਿ ਬਿਚਾਰੋ।–ਚੰਦੂ ਕੋ ਗੁਰ ਨਹੀਂ ਨਿਹਾਰੈਂ॥੩੧॥ਮਹਾਂਕ੍ਰਿਪਾਲੁ ਸੁਭਾਉ ਜਿ ਦੇਖੈਂ। ਨਹੀਂ ਛੁਟਾਇ ਦੇਇ ਅਵਰੇਖੈਂ[2]–। ਚੰਡਾਲਨਿ ਕੋ ਸੀਖ ਸਿਖਾਈ। 'ਚੰਦੂ ਸ੍ਵਾਨਨ ਸਾਥ ਮਿਲਾਈ ॥ ੩੨ ॥ ਗੁਰੁ ਕੀ ਦ੍ਰਿਸ਼ਟਿ ਬਚਾਵਤਿ ਆਵਹੁ। ਡੇਰਾ ਦੂਰ ਕਰਹੁ ਇਸ ਥਾਵਹੁੰ'। ਇਮ ਕਹਿ ਕਰਿ ਸੰਗਰੀ ਗਰ ਡਾਰੀ। ਨਰ ਛੋਰੇ ਗਨ ਖਲ[3]ਰਖਵਾਰੀ॥੩੩॥ ਆਪ ਮਿਲਨੋ ਗੁਰੁ ਕੋ ਸੰਗ ਜਾਈ। ਬਜਤਿ ਨਿਸ਼ਾਨ ਚਲਤਿ ਅਗਵਾਈ। ਦਿਨ ਪ੍ਰਤਿ ਕੂਚ ਮੁਕਾਮ ਕਰੰਤੇ। ਕਬਿ ਕਬਿ ਗੁਰੁ ਅਰੁ ਸ਼ਾਹੁ ਮਿਲੰਤੇ॥੩੪॥ਅਨਿਕ ਖੁਸ਼ੀ ਕੀ ਬਾਤਨਿ ਕਰਤੇ। ਕਹਿ ਸੁਨਿ ਮਿਲਿ ਕਰਿ ਆਨੰਦ ਧਰਤੇ। ਜਿਤਿਕ ਗੁਰੂ ਚਾਹਤਿ ਮਗ ਚਾਲੋ।ਤਿਤੋ ਸ਼ਾਹੁ ਚਹਿ ਚਲਹਿ ਸੁਖਾਲੋ॥੩੫॥ ਇਕ ਦਿਨ ਸ਼ਾਹੁ ਸੰਗ ਗੁਰੁ ਮਿਲੇ।ਬਚਨ ਬਿਲਾਸ ਬਖਾਨੇ ਭਲੇ। ਬੇਗਮ ਕੋ ਸਮੀਪ ਸੁਭ ਡੇਰੇ। ਚਿਖਨ[4] ਝਰੋਖੇ ਲਗੇ ਘਨੇਰੇ॥੩੬॥ਮਖਮਲ ਜ਼ਰੀ ਝਾਲਰਨਿ ਲਰਕੀ। ਚੋਬ ਸੁ ਚਾਂਦੀ ਚਾਮੀਕਰ ਕੀ। ਹੀਰੇ ਮੁਕਰ ਸੁ ਮੁਕਤਾ ਲਾਗੇ। ਜਗਮਗ ਚਮਤਕਾਰ ਦੁਤਿ ਜਾਗੇ ॥ ੩੭ ॥ ਤਿਨ ਮਹਿੰ ਫਿਰਹਿੰ ਬੇਗਮਾ ਹੇਰਤਿ। ਹਜ਼ਰਤਿ ਕੀ ਦਿਸ਼ਿ ਦ੍ਰਿਸ਼ਟੀ ਪ੍ਰੇਰਤਿ। ਇਕ ਦੁਇ ਨਫਰ[5] ਨਿਕਟ ਤਹਿੰ ਪੇਖੇ। ਪੁਨ ਸ਼੍ਰੀ ਹਰਿ ਗੋਬਿੰਦ ਜੀ ਦੇਖੇ॥੩੮॥ ਮੁਖ ਮੰਡਲ ਦੀਰਘ ਜਸ ਕੇਰਾ। ਸ਼ਮਸ਼[6] ਮਨਹੁ ਤਮ ਚਹਿ ਸਸਿ ਘੇਰਾ।

[1]ਜਾਣਾ। [2]ਕ੍ਰਿਪਾਲੂ ਸੁਭਾਵ ਨਾਲ ਜੋ ਕਦੇ ਤੋਂਕ ਬੈਠੇ, ਤਦ ਦੇਖਕੇ ਛੁਡਾ ਨਾ ਦੇਣ। [3]ਮੂਰਖ ਦੀ। [4]ਚਿਕਾਂ ਦੇ। [5]ਨੌਕਰ। [6]ਦਾੜ੍ਹਾ। *ਦੂਸਟੇ ਜੁੱਧ ਵਿਚ ਇਹ ਗੱਲ ਸੱਚੀ ਹੋਈ ਸੀ।

ਮੰਦ ਮੰਦ ਮੁਸਕਾਵਤਿ ਬੋਲਤਿ। ਜਨੁ ਬਿੱਦ੍ਰਮ ਕੋ ਸੰਪਟ[1] ਖੋਲਤਿ॥੨੯॥ ਹੀਰਨ ਪਾਂਤਿ[2] ਦੰਤ ਬਿਚ ਦੀਖੇ। ਬਚਨ ਸੁਗੰਧਤਿ ਸੁਧਾ ਸਰੀਖੇ। ਬਹੁ ਬਿਸਤਰਤਿ ਬਿਲੋਚਨਿ ਬੰਕੇ[3]। ਕਮਲ ਪਾਂਖੁਰੀ ਕੀ ਕਰਿ ਸੰਕੇ[4] ॥ ੩੦॥ ਜ਼ੇਵਰ ਜਥਰ ਜਵਾਹਰ ਜਰੇ।ਪਹਿਰ ਸਰੀਰਬਿਕੁਖਤਿ ਕਰੇ।ਗੁਰੁ ਸੁੰਦਰਤਾ ਕਹਿੰ ਲਗਿ ਕਹੌਂ। ਮਹਿ ਮਹਿੰ ਕਿਹਠਾਂ ਅਪਰ ਨ ਲਹੌਂ ॥ ੩੧ ॥ ਰੂਪ ਬਿਲੋਕਿ ਬੇਗਮਾ ਸਾਰੀ।ਰੀਝ ਰਹੀ ਜਨੁ ਮ੍ਰਿਗੀ ਬਿਚਾਰੀ।ਇਕ ਟਕ ਦੇਖਿ ਰਹੀਸਭਿ ਦਾਰਾ।ਮਨੋਜੂਪ ਮੈਂ[5] ਮਨਕੋ ਹਾਰਾ॥੩੨॥ਨਿਕਟਿਰੋਖੇ ਰਹਿਗੀ ਠਾਂਢੀ। ਪ੍ਰੀਤ ਬਿਲੋਕਨਿ ਕੀ ਉਰ ਬਾਢੀ। ਹਟਿ ਨਹਿੰ ਸਕਹਿੰ ਚਿੱਤ੍ਰ ਸੀ ਖਰੀ। ਅੰਗ ਅੰਗ ਮਹਿੰ ਜਿਨ ਦ੍ਰੁਤਿ ਧਰੀ ॥੩੩॥ ਜਬਿ ਲਗਿ ਗੁਰੂ ਸ਼ਾਹੁ ਢਿਗ ਖਰੇ। ਇਤ ਉਤ ਨਹੀਂ ਬਿਲੋਚਨ ਕਰੇ।ਪੁਨ ਉਠਿ ਗੁਰੂ ਵਹਿਰ ਕੋ ਚਾਲੇ।ਅਵਲੋਕਤਿ ਅਕੁਲਾਵਤਿ ਨਾਲੇ[6]॥੩੪॥ਚਿਤ ਮਹਿੰ ਲਗੀ ਚਟਪਟੀ ਐਸੇ।–ਇਨਸੋਂ ਮਿਲਿਬੋ ਲਹਿੰ ਹਮ ਕੈਸੇ। ਨਿਕਟਿ ਹੋਇ ਜਬਿ ਦੇਖਨਿ ਕਰੈਂ। ਅਤਿ ਪ੍ਰਮੋਦ ਕੋ ਹਿਰਦੇ ਧਰੈਂ–॥ ੩੫ ॥ ਚਿਤਵਤਿ ਜਤਨ ਅਨੇਕ ਪ੍ਰਕਾਰ॥ ਗਨ ਦਾਸੀ ਮਹਿੰ ਬਾਕ ਉਚਾਰਾ। 'ਹਜ਼ਰਤ ਨਿਕਟ ਕੌਨ ਇਹ ਆਯੋ?।ਮਿਲਿ ਬੋਲਤਿ ਚਿਰਕਾਲਬਿਤਾਯੋ?'॥੩੬॥ਦਾਸੀਏਕ ਬ੍ਰਿਧਾਸਭਿ ਜਾਨੇ। ਸਭਿ ਬੇਗਮ ਸੋਂ ਭੇਵ ਬਖਾਨੇ। 'ਸ਼੍ਰੀ ਹਰਿ ਗੋਬਿੰਦ ਇਹ ਗੁਰੁ ਪੀਰ। ਭਏ ਸਹਾਇਕ ਸ਼ਾਹੁ ਸਰੀਰ ॥ ੩੭ ॥ ਦੁਰਗ ਗੁਆਲਿਯਰ ਬੈਠੇ ਜਾਇ। ਕਰੇ ਜਾਪ ਲਿਯ ਸ਼ਾਹੁ ਬਚਾਇ। ਕੇਤਿਕ ਮਾਸ ਬਿਤੇ ਚਲਿ ਆਏ। ਹਜ਼ਰਤ ਮਾਨਹਿ ਸੀਸ ਨਿਵਾਏ ॥ ੩੮ ॥ ਅਨਿਕ ਉਪਾਇਨ ਅਰਪਨ ਕਰੈ। ਸਹਤ ਪ੍ਰੀਤਿ ਕੇ ਸ਼ਰਧਾ ਧਰੈ'।ਸੁਨਿ ਬੇਗਮ ਤਬਿ ਰਚਯੋ ਉਪਾਇ। 'ਕਹੈਂ ਸ਼ਾਹੁ ਸੋਂ–ਪੀਰ ਦਿਖਾਇ ॥੩੯॥ ਹਮ ਕੀ ਬੰਦਹਿੰਗੀ ਤਿਨ ਚਰਨ। ਜਿਨ ਦਰਸ਼ਨ ਤੇ ਦੁਖ ਗਨ ਹਰਨਿ–'। ਗਯੋ ਸ਼ਾਹੁ ਅਪਨੇ ਰਣਵਾਸ। ਖਾਨ ਪਾਨ ਕੇ ਕਰਨਿ ਬਿਲਾਸ ॥੪੦॥ ਤਬਿ ਬੇਗਮ ਨੇ ਬਾਤ ਚਲਾਈ। 'ਪੀਰ ਭਏ ਤੁਮਰੇ ਜੁ ਸਹਾਈ। ਦਰਸ਼ਨ ਤੇ ਅਘ ਓਘਨਿ ਹਰਤਾ। ਸੰਕਟ ਮੈਂ ਸਹਾਇ ਕੋ ਕਰਤਾ ॥੪੧॥ਹੈ ਕਿ ਨਹੀਂ ਇਨ ਕੇ ਸੰਗ ਦਾਰਾ ?'। ਸੁਨਿ ਹਜ਼ਰਤ ਨੇ ਬਾਕ ਉਚਾਰਾ। 'ਪੂਰਬ ਹੀ ਸੇਸੈ ਮੁਝ ਐਸੇ। ਤਰੁਨ ਅਵਸਥਾ

[1]ਗੱਲੀਆਂ ਦਾ ਡੱਬਾ । [2]ਹੀਰਿਆਂ ਦੀ ਲੜੀ । [3]ਬਾਂਕੇ । [4]ਕਵਲਾਂ ਦੀ ਪੰਖੜੀ ਕੀਹ (ਸਦ੍ਰਸ਼ਤਾ) ਕਰ ਸਕਦੀ ਹੈ । [5]ਜੂਏ ਵਿਚ । [6]ਵਿਆਕੁਲਤਾ ਨਾਲ ।

ਇਨ ਕੀ ਜੈਸੇ॥ ੪੨ ॥ ਬਿਨ ਇਸਤ੍ਰੀ ਕਿਮ ਨਿਸਾ ਬਿਤਾਵੈਂ।ਜਿਨਹੁੰ ਦੇਖਿ ਤ੍ਰਿਯ ਧੀਰ ਨ ਪਾਵੈਂ। ਰੂਪ ਅਨੂਪਮ ਮ੍ਰਿਦੁਲ ਸੁਭਾਏ। ਬੋਲਤਿ ਬਦਨ ਕਮਲ ਬਿਕਸਾਏ॥ ੪੩॥ ਕਰਹੁ ਪੀਰ ਕੋ ਪਰਖਨਿ ਅਬੈ। ਕਾਮ ਬਸੀ ਹੁਇ, ਕੈ ਨਹਿੰ ਕਬੈ। ਅਪਨੇ ਤਨ ਕੋ ਸਭਿ ਸ਼ਿੰਗਾਰੋ। ਜਾਹੁ ਸਮੀਪੀ ਦਰਸ ਨਿਹਾਰੋ॥੪੪॥ ਕਰਹੁ ਬਿਲੋਕਨ ਲੋਚਨ ਗਤਿ ਕੋ[1]। ਹੁਇ ਕੈ ਨਹਿੰ ਬਿਕਾਰ ਤਬਿ ਚਿਤ ਕੋ। ਹਮ ਤੇ ਤ੍ਰਿਯ ਬਿਨ ਰਹਨੋ ਨ ਜਾਈ। ਤਿਨ ਕੈ ਤਨ ਊਪਰ ਤਰੁਨਾਈ[2]॥ ੪੫ ॥ ਸੁਨਿ ਬੇਗਮ ਮਨ ਭਾਵਤਿ ਹੋਈ। ਹਰਖ ਬਿਸਾਲ ਬਿਖੈ ਸਭਿ ਕੋਈ। 'ਭਈ ਭੋਰ ਜਹਿੰ ਹੋਵਹਿ ਡੇਰਾ। ਹਮ ਕਰਿਹੈਂ ਦਰਸ਼ਨ ਗੁਰ ਕੇਰਾ' ॥ ੪੬ ॥ ਮਸਲਤਿ ਕਰਿ ਇਮ ਨਿਸਾ ਬਿਤਾਈ। ਚਿਤ ਬੇਗਮ ਕੇ ਅਤਿ ਖਟਕਾਈ। ਭਈ ਪ੍ਰਭਾਤਿ ਕੂਚ ਕਰਿ ਡੇਰਾ। ਜਾਇ ਬਿਪਾਸਾ ਕੋ ਜਲ ਹੇਰਾ॥੪੭॥ਪਾਰ ਉਤਾਰ ਸਿਵਰ ਕੋ ਘਾਲਾ। ਜਹਿੰ ਕਹਿੰ ਤੰਬੂ ਲਗੇ ਬਿਸਾਲਾ। ਗਜ ਬਾਜੀ ਅਰੁ ਨਰ ਸਮੁਦਾਏ। ਟਿਕਿ ਸਭਿ-ਹਿਨਿ ਬਿਸਰਾਮ ਸੁ ਪਾਏ ॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਬੇਗਮਾਤ' ਪ੍ਰਸੰਗ ਬਰਨਨੰ ਨਾਮ ਅਸਟਮੋ ਅੰਸੂ ॥ ੮ ॥

੭. [ਬੇਗਮਾਤ]।

ਦੋਹਰਾ ॥ ਪੀਰ[3] ਪ੍ਰੀਖਨਾ ਪਰਖਿਬੋ ਜਹਾਂਗੀਰ ਕਹਿ ਦੀਨਿ। ਸਭਿ ਬੇਗਮ ਮਨ ਭਾਵਤੀ ਜਾਨਿ ਹਰਖ ਬਡ ਕੀਨਿ ।੧।ਚੌਪਈ।ਕੋ ਖੋਜ਼ਸ ਬਰਖਨਿ, ਕੋ ਬੀਸ। ਕਿਸ ਬੇਗਮ ਕੀ ਬੈਸ ਪਚੀਸ।ਕਰਿ ਸ਼ਨਾਨਕੋ ਪ੍ਰਥਮ ਸਰੀਰ।ਪਹਿਰੇ ਰੰਗਦਾਰ ਬਰ ਚੀਰ॥੨॥ ਜ਼ੇਵਰ ਜਬਰ ਜਵਾਹਰ ਜਰੇ।ਮੁਕਤਾ ਗੋਲ, ਆਬ ਬਡ ਖਰੇ[4]। ਹੀਰਨਿ ਕੋ ਚਾਮੀਕਰ ਚਾਰੂ। ਚਮਕਤਿ ਚੌਸਰਹਾਰ[5]ਉਦਾਰੂ॥ ੩॥*ਜੋ ਰਜਪੂਤ ਨਰੇਸ਼ ਕੁਮਾਰੀ[6]। ਅਧਿਕ ਸਰੂਪਵਤੀ ਦੁਤਿ ਸਾਰੀ ।ਆਂਖ ਪਾਂਖਰੀ ਮਨਹੁੰ ਸਰੋਜਾ[7]।ਕਟ ਜਿਨ ਛੀਨੀ ਪੀਨ ਉਰੋਜਾ॥੪॥ ਬੀਚ ਪਜਾ-ਮਨਿ ਉਰੁ ਜਿ ਮੇਲੇ। ਗੋਲ ਸ ਛੀਲਕ ਜਨੁ ਜੁਗ ਕੇਲੇ। ਚਲਹਿੰ ਮਰਾਲ ਚਾਲ ਬਰ ਬਾਲਾ।ਸਗਰੇ ਸੁੰਦਰ ਅੰਗ ਬਿਸਾਲਾ ॥੫॥ ਅੰਜਨ ਜੁਤਿ ਖੰਜਨ[8] ਜਨੁ ਨੈਨ। ਕੰਜਨ ਮਦ ਭੰਜਨ ਸਰ ਮੈਨ[9]। ਸਭਿ ਜਗ ਬੀਨ ਬੀਨ ਜੇ ਆਨੀ। ਕਨਾ ਸੁੰਦਰਤਾ ਕਰੈਂ ਬਖਾਨੀ ॥੬॥ ਪੂਰੀ ਚਲੀ ਸ਼ਾਹੁ ਕੀ ਸੋਇ।

---

[1]ਨੇਤ੍ਰ (ਦੀ ਓਰਲ) ਦਸਾ ਕਰਕੇ। [2]ਜਵਾਨੀ। [3]ਗੁਰੂ ਜੀ ਦੀ। [4]ਖਰੇ ਪਾਣੀ (ਚਮਕ) ਦੇ। [5]ਚਉਲੜੇ ਹਾਰ। [6]ਰਾਜ ਪੁੱਤ੍ਰੀਆਂ। [7]ਕਵਲ ਦੀ। [8]ਮੰਮੋਲਾ। [9]ਕਵਲ ਦੇ ਹੰਕਾਰ ਨੂੰ ਤੋੜਨ ਵਾਲੇ ਕਾਮਦੇਵ ਦੇ ਬਾਣ ਹਨ। *ਕਵਿ ਜੀ ਦੀ ਸ਼ਿੰਗਾਰ ਰਸੀ ਸ਼ਾਰਦਾ ਪੂਰਣ ਜ਼ੋਰ ਵਿਚ ਆਈਹੈ

ਆਸ ਉਪਮਾ ਕਵਿ ਕੋ ਮਨ ਹੋਇ। ਉਰਬਸਿ[1] ਆਦਿ ਮਨਹੁੰ ਸਮੁਦਾਈ। ਸ਼ਿਵ ਕੋ ਪਰਖਨਿ ਹੇਤੁ ਪਠਾਈ ॥ ੭ ॥ ਕੋ ਨਾਰਦ ਢਿਗ ਰੰਭਾ[2] ਆਦਿ। ਚਲੀ ਕਰਨ ਕੋ ਬਹੁ ਤਪ ਬਾਦਿ[3]। ਪ੍ਰਥਮ ਪਠੀ ਦਾਸੀ ਨੇ ਕਹਯੋ। 'ਬੇਗਮਾਤ[4] ਤੁਮ ਦਰਸ਼ਨ ਚਹਯੋ॥੮॥ ਅੰਤਰ ਹੁਇ ਇਕੰਤ ਗੁਰੁ ਬੈਸੇਂ। ਪਰਦੇ ਮਹਿੰ ਦਰਸਹਿੰ ਤ੍ਰਿਯ ਜੈਸੇ। ਤਿਨ ਕੋ ਸਿਦਕ ਪੁਰੀਅਹਿ ਧੀਰ[5]। ਦਿਹੁ ਦਰਸ਼ਨ ਆਵੈਂ ਜਿਮ ਤੀਰ' ॥੯॥ ਬਿਨੈ ਸੁਨੀ ਤਿਨ ਕੀ ਬਹੁ ਜਬੈ। ਹੁਇ ਇਕੰਤ ਬੈਠੇ ਗੁਰੁ ਤਬੈ। ਸਭਿ ਘਟ ਕੀ ਲਖਿ ਅੰਤਰਜਾਮੀ॥ ਸੁਮਤਿ ਦੇਨਿ ਇਛ ਪੂਰਨ ਸ੍ਵਾਮੀ ॥ ੧੦ ॥ ਡੋਰੇ ਆਦਿਕ ਜੇ ਅਸਵਾਰੀ। ਪਰਦੇ ਮਹਿੰ ਹਜ਼ਰਤ ਕੀ ਨਾਰੀ। ਉਤਰੀ ਆਨਿ ਗੁਰੂ ਕੇ ਦ੍ਵਾਰੇ।ਗਮਨੀ ਨਿਕਟਿ ਅਨੰਦ ਕੋ ਧਾਰੇ ॥ ੧੧ ॥ ਬਹੁ ਦੀਨਾਰ ਜਵਾਹਰ ਲਯਾਈ। ਪ੍ਰਥਮ ਉਪਾਇਨ ਧਰਿ ਅਗਵਾਈ। ਕਰਿ ਕਰਿਬੰਦਨ ਬੈਠੀ ਤੀਰ। ਨਾਰ ਛਬੀਲੀ ਗੌਰ ਸਰੀਰ ॥ ੧੨ ॥ ਬਦਨ ਉਘਾਰਿ ਅੰਚਰਾ ਟਾਰੈਂ[6]। ਇਕ ਟਕ ਗੁਰੁ ਕੋ ਰੂਪ ਨਿਹਾਰੈਂ। ਭਈ ਬਿਥਸਿ ਮੋਹਤ ਹ੍ਵੈ ਰਹੀ। ਦੇਖਿ ਦਸ਼ਾ ਸਤਿਗੁਰੁ ਤਬਿ ਕਹੀ ॥੧੩॥ 'ਪ੍ਰਥਮ ਪੁੰਨ ਕੋ ਫਲ ਇਹ ਪਾਯੋ। ਸੁੰਦਰ ਰੂਪ ਅਨੂਪ ਸੁਹਾਯੋ। ਸਰਬ ਪਦਾਰਥ ਭੋਗਹੁ ਭਲੇ। ਜਸ ਇੱਛਹੁ ਤਸ ਤੁਰਨ ਮਿਲੇ॥ ੧੪ ॥ ਪੀਰ ਫਕੀਰਨਿ ਸੇਵਾ ਕਰੀਅਹਿ। ਮਨ ਕੋ ਪ੍ਰੇਮ ਸ਼ਾਹੁ ਮਹਿੰ ਧਰੀਅਹਿ। ਤ੍ਰੀਅਨਿ ਕੋ ਅਮਾਨ ਇਹ ਅਹੈ। ਪਤਿ ਬਿਨ ਅਪਰ ਪੁਰਖ ਨਹਿੰ ਚਹੈ' ॥੧੫॥ ਸੁਨਿ ਕਰਿ ਸਤਿਗੁਰੁ ਕੋ ਬਚ ਨੀਕੋ। ਚਹੈਂ ਉਪਾਵਨ ਮਨਮਥ[7] ਜੀ ਕੋ। 'ਕਹੋ ਪੀਰ ਜੀ! ਸਾਥ ਨ ਦਾਰਾ। ਤਰੁਨ ਬੈਸ ਕਿਮ ਹੋਤਿ ਗੁਜ਼ਾਰਾ? ॥ ੧੬ ॥ ਰੂਪ ਅਨੂਪਮ ਸੁੰਦਰ ਅਹੈ।ਦੇਖਤਿ ਕੌਨ ਹਰਖ ਨਹਿ ਲਹੈ। ਕਯੋਂ ਨ ਬਿਲਾਸ ਕਰੋ ਮਨ ਭਾਏ। ਬਹੁਰ ਤਰੁਨਤਾ ਬੈਸ ਨ ਪਾਏ॥ ੧੭॥ ਅਪਰ ਅਨੰਦ ਮਨਿੰਦ ਨ ਇਸ ਕੋ।ਦੰਪਤਿ ਰੂਪ ਤਰੁਨਤਾ ਜਿਸਕੋ[8]। ਨਿਫਲ ਨ ਕੀਜਹਿ ਪ੍ਰਿਥਾ ਬਿਹੀਨ। ਜੋਗ ਸਰਬ ਸੁਖ ਕੋ ਤਨ ਚੀਨ' ॥ ੧੮ ॥ ਸ਼੍ਰੀ ਹਰਿਗੋਵਿੰਦ ਸੁਨਿ ਕਰਿ ਕਹਯੋ। 'ਨਾਰ ਭੋਗ ਸਭਿ ਜਨਮਨਿ*

[1]ਨਾਮ ਹੈ ਅਪੱਸਰਾਂ ਦਾ। [2]ਅਪੱਸਰਾਂ ਦਾ ਨਾਮ ਹੈ, ਇੰਦ੍ਰ ਦੀ ਸਭਾ ਵਿਚ ਇਸ ਦਾ ਨਾਚ ਦੇਖਕੇ ਨਾਰਦ ਜੀ ਮੋਹਿਤ ਹੋ ਗਏ ਤਾਂ ਬ੍ਰਹਮਾਂ ਨੇ ਸ੍ਰਾਪ ਦਿਤਾ ਕਿ ਤੂੰ ਮਨੁਖ ਹੋ ਜਾਹ। [3]ਉਸ ਦੇ ਵਡੇ ਤਪ ਨੂੰ ਵਿਅਰਥ ਕਰਨ ਲਈ ਚੱਲੀਆਂ ਹਨ। [4]ਬੇਗਮ ਦਾ ਬਹੁ ਵਚਨ ਹੈ—ਬੇਗਮਾਤ। [ਤੁਸੀ, ਬੇਗਮਾਤ]। [5]ਪੱਲਾ ਲਾਹ ਕੇ। [6]ਕਾਮ। [7]ਜਿਸ ਜੋੜੇ (ਭਰਤਾ ਤੇ ਨਾਰ) ਉਤੇ ਜੁਆਨੀ ਤੇ ਰੂਪ (ਦਾ ਚੜ੍ਹਾਉ) ਹੋਵੇ।

*ਪਾ:—ਜੂਨਨਿ।

ਲਹਜੋ। ਏਕ ਸਮਾਨ ਸਭਿਨਿ ਮਹਿੰ ਅਹੈ। ਸੂਕਰ ਕੂਕਰ ਸਭਿ ਸੁਖ ਲਹੈਂ॥ ੧੯ ॥ਇਹੁ ਮਾਨੁਖ ਤਨ ਪਾਇ ਵਿਸ਼ੇਸ਼ਾ|ਸਿਮਰਨਿ ਕਰਹਿ ਖੁਦਾਇ ਹਮੇਸ਼। ਜਨਮ ਅਨੇਕਨਿ ਕੋ ਦੁਖ ਖੋਵੈ। ਜਿਸ ਤੇ ਮਰਨ ਕਸ਼ਟ ਨਹਿੰ ਜੋਵੈ ॥੨੦॥ ਤਰੁਨਾਪਨ ਕੋ ਸੁਖ ਦਿਨ ਚਾਰ। ਇਸ ਮਹਿੰ ਪ੍ਰੇਮ ਨ ਕਰਹਿ ਬਿਚਾਰ। ਸੁਖ ਜੋ ਅਟਲ ਲੇਨਿ ਹਿਤ ਚਾਹੈ। ਸਤਿਗੁਰੁ ਸੇਵਹਿ ਸਿਮਰਿ ਅਲਾਹੈ[1] ॥੨੧॥ ਥੋਰੇ ਸੁਖ ਹਿਤ ਬਹੁਤ ਨ ਖੋਵੈ। ਸੋ ਬੁਧਿਵੰਤ ਚਤੁਰ ਨਰ ਹੋਵੈ। ਤੁਮ ਭੀ ਕਰਿ ਨਿਤ ਪਤਿ ਮਹਿੰ ਪ੍ਰੇਮ। ਸਿਮਰਿ ਖੁਦਾਇ ਲਹੋ ਸੁਭਿ ਛੇਮ[2] ॥੨੨॥ ਬੇਗਮ ਸੁਨਹਿੰ ਬਸਤੂ ਕੋ ਟਾਰਹਿੰ। ਸੁੰਦਰ ਅਪਨੇ ਅੰਗ ਦਿਖਾਰਹਿੰ। ਹਾਵ ਭਾਵ ਕਰਿ ਅਨਿਕ ਪ੍ਰਕਾਰੀ। ਦੇਖਹਿੰ ਰੂਪ ਹੋਤਿ ਬਲਿਹਾਰੀ ॥ ੨੩ ॥ ਨਾਰਿ ਸੁਭਾਵ ਜਿ ਮਦਨ ਉਪਾਵਨਿ। ਸਭਿ ਕਰਿ ਰਹੀ ਤਹਾਂ ਰੀਝਾਵਨ। ਗੁਰ ਕੀ ਦ੍ਰਿਸ਼ਟਿ ਬਿਕਾਰ ਨ ਭਯੋ। ਸਹਿਜ ਸੁਭਾਵ ਪ੍ਰਥਮ ਜਿਮ ਲਹਜੋ ॥ ੨੪ ॥ ਪਿਖਤਿ ਝਟਾਛਨਿ ਬੰਕੇ ਕਰਿਕੈ। ਉਰਜ[3] ਦਿਖਾਵਤਿ ਭੁਜਾ ਉਸਰਿਕੈ। ਅਪਨੀ ਦ੍ਰੁਤਿ ਦਿਖਾਇ ਕਰਿ ਹਾਰੀ। ਨਹਿੰ ਸਤਿਗੁਰ ਕਿਮ ਭਏ ਬਿਕਾਰੀ ॥੨੫॥ ਕਿਤਿਕ ਕਾਲ ਬੈਠੀ ਢਿਗ ਰਹੀ। ਸੁਨੀ ਬਾਤਿ ਮਨ ਭਾਵਤਿ ਕਹੀ। ਜੋਰ ਨ ਚਲਜੋ ਜਾਨਿ ਸਭਿ ਲੀਨੀ। ਉਠਨਿ ਹੇਤੁ ਪੁਨ ਮਨਸ਼ਾ ਕੀਨੀ॥ ੨੬ ॥ ਜੋਰਿ ਹਾਥ ਪੁਨ ਬੰਦਨ ਠਾਨੀ।–ਸਾਚੇ ਪੀਰ–ਬੇਗਮਨਿ ਜਾਨੀ। ਜਸੁ ਕੋ ਕਰਤਿ ਚਢੀ ਅਸੁਵਾਰੀ। ਅੰਤਰ ਪਰਦੇ ਜਾਇ ਉਤਾਰੀ ॥ ੨੭ ॥ ਜਹਾਂਗੀਰ ਅੰਤਹਪੁਰ ਆਵਾ। ਢਿਗ ਹੁਇ ਗੁਰੁ ਪ੍ਰਸੰਗ ਚਲਾਵਾ। [4]ਗਮਨੀ ਆਜ ਪੀਰ ਕੇ ਤੀਰ। ਕਿਮ ਦੇਖਜੋ ਗੰਭੀਰ ਸਧੀਰ ? ॥੨੮ ॥ [5]ਇੰਗਤਿ ਬੋਲ ਬਿਲੋਕਨਿ ਕੇਰੀ॥ ਤੁਮ ਸਮੀਪ ਤੇ ਕਹੁ ਕਿਮ ਹੇਰੀ[6]?। ਮਨ ਬਿਕਾਰ ਜੁਤਿ ਭਯੋ ਕਿ ਨਾਂਹੀ?। ਬਿਨ ਤ੍ਰਿਯ ਨਹਿੰ ਲਖੀਅਤਿ ਚਿਤ ਮਾਂਹੀ[7]॥੨੯॥ਸੁਨਿ ਬੇਗਮ ਕਰ ਜੋਰਤਿ ਕਹਜੋ। [8]ਇਨ ਸਮ ਅਪਰ ਨਹੀਂ ਹਮ ਲਹਜੋ। ਹਾਵ ਭਾਵ ਅੰਗਨਿ ਦਿਖਰਾਵਨਾਹਮ ਸਭਿ ਕੀਨ ਮਦਨ ਉਪਾਵਨ॥੩੦॥ਹਮਰੋ ਕਰਤਬ ਬਾਧੁ ਮਨਿੰਦ। ਰਹਜੋ ਪੀਰ ਮਨ ਮੇਰੁ ਗਿਰਿੰਦ। ਸਹਜ ਸੁਭਾਇਕ ਪ੍ਰਥਮ ਸਮਾਨਾ। ਮਧੁਰ ਗਿਰਾ ਉਪਦੇਸ਼ ਬਖਾਨਾ ॥ ੩੧ ॥–ਪਤਿ ਮਹਿੰ ਪ੍ਰੇਮ ਕਿ ਨਾਮ ਖੁਦਾਇ। ਸੁਨਤਿ ਹਮਾਰੋ ਮਨ ਬਿਰਮਾਇ[9]। ਬੁਰੇ ਬਿਸ਼ਯ ਲਖਿ ਹੋਤਿ

[1]ਅੱਲਾ ਨੂੰ, ਰੱਬ ਨੂੰ। [2]ਸਥਨ। [3]ਗੁਰੂ ਜੀ ਦੇ ਬੋਲਣ ਤੇ ਤੱਕਣੀ ਦੇ ਲੱਛਣਾਂ ਨੂੰ ਤੁਹਾਡੇ ਕੋਲ ਹੋਣ ਕਰਕੇ (ਤੁਸਾਂ) ਕਿਵੇਂ ਦਾ ਡਿੱਠਾ, (ਦੱਸੋ)। [ਸੰ:, ਇੰਗ=ਲੱਛਣ, ਇਸ਼ਾਰਾ]। [4]ਪਰਚਦਾ ਹੈ ਲੀਬਦਾ ਹੈ।

ਵਿਰਾਗ। ਧਜ਼ਦਾਂ[1] ਸਿਮਰਨਿ ਮਹਿੰ ਅਨੁਰਾਗ–॥੩੨॥ਇਹੁ ਸੁੰਦਰਤਾ ਇਹ ਤਰੁਨਾਈ। ਇਹ ਕਦ ਇਹ ਬਲ ਇਹ ਚਤੁਰਾਈ। ਸਭਿ ਕੋ ਪਾਇ ਕਿਧੌ ਮਨ ਬਸਿ ਮੈਂ। ਨਹਿੰ ਦੌਰਤਿ ਕਬਿਹੂੰ ਕਿਸ ਰਸ ਮੈਂ॥੩੩॥ ਬੰਦਨੀਯ ਸਭਿ ਜਗ ਕੇ ਪੀਰ। ਨਿਸ਼ਚੈ ਰੱਖਨਕ ਤੁਮਹਿੰ ਸਰੀਰ। ਸਦਾ ਅਦਾਬ ਕਰਹੁ ਇਨ ਕੇਰਾ। ਭਲਾ ਹੋਹਿ ਜੁਗ ਲੋਕ ਘਨੇਰਾ ॥ ੩੪ ॥ ਚਿਤ ਕੀ ਜਾਨਤਿ ਅੰਤਰਜਾਮੀ। ਮਹਾਂ ਪੁਰਖ ਪੂਰਨ ਬਡ ਸ੍ਵਾਮੀ। ਨਹੀਂ ਅਵੱਗਨਾ ਆਪ ਕਰੀਜੈ। ਸਰਬ ਪ੍ਰਕਾਰ ਪ੍ਰਸੰਨ ਰਖੀਜੈਂ' ॥੩੫॥ ਸੁਨਿ ਕੈ ਸ਼ਾਹੁ ਕਹਜੋ[2]ਮੈਂ ਜਾਨੋਂ। ਗਾਦੀ ਸ਼੍ਰੀ ਨਾਨਕ ਕੀ ਮਾਨੋਂ। ਨਿਸ ਮਹਿੰ ਸਿਮਰੇ ਕਰੀ ਸਹਾਇ। ਜੁਗ ਸ਼ੇਰਨਿ ਕੋ ਹੈਰਿ ਹਟਾਇ ॥ ੩੬ ॥ ਇਕ ਹਕੀਮ ਨੈ ਮੁਹਿ ਸਮੁਝਾਯੋ। ਦੁਰਗ ਗ੍ਵਾਲਿਯਰ ਤੇ ਬੁਲਿਵਾਯੋ। ਕੈਦੀ ਮਰਣ ਪ੍ਰਯੰਤ ਨ੍ਰਿਪਾਲੇ। ਸੰਗ ਆਪਨੇ ਦੁਰਗ ਨਿਕਾਲੇ ॥੩੭॥ ਛੋਰਨ ਉਚਿਤ ਸੁ ਨਹਿੰ ਰਿਪੁ ਘੋਰੇ।ਇਨ ਕੇ ਕਹੇ ਤੁਰਤ ਸੋ ਛੋਰੇ। ਚੰਦੁ ਦਿਵਾਨ ਇਨਹੁੰ ਕੋ ਬੈਰੀ। ਕਰੀ ਅਵੱਗਨਾ ਬਡ ਗੁਰ ਕੇਰੀ ॥ ੩੮ ॥ ਕਰਨਿ ਪ੍ਰਸੰਨ ਰਿਦੇ ਹਿਤ ਸਾਥ। ਸੋ ਮੈਂ ਪਕਰ ਦੀਨਿ ਇਨ ਹਾਥ। ਕਰਿਬੇ ਲਾਇਕ ਹੁਤੀ ਨ ਜੋਇ। ਇਨ ਆਦਰ ਹਿਤ ਕੀਨੀ ਸੋਇ ॥੩੯॥ ਅਬਿ ਜਿਮ ਮਮ ਮਨ ਸੰਸੈ ਭਯੋ। ਸੋ ਭੀ ਨਿਰਨੈ ਕਰਿ ਪਿਖਿ ਲਯੋ। ਪਰਖ ਨਮਿੱਤ[2] ਕਰਿ ਤੁਮਹਿ ਪਠਾਯੋ*। ਇਸ ਤੇ ਕੋਪ ਜਿ ਕੁਛ ਉਪਜਾਯੋ॥੪੦॥ਮਿਲੋਂ ਪ੍ਰਾਤਿ ਨਿਜ ਬਿਨੈ ਸੁਨਾਵੋਂ। ਭੂਲ ਭਈ ਸਗਰੀ ਬਖ਼ਸ਼ਾਵੋਂ। ਇੱਤਮਾਦਿਕ ਸੁਨਿ ਕਹਿ ਗੁਰੁ ਜਸ ਕੋ। ਕਰਨੋ ਅਹਾਰ ਅਨੇਕਨਿ ਰਸਕੋ ॥ ੪੧ ॥ ਪਰੇ ਜਥਾ ਸੁਖ ਨਿਸ ਮਹਿੰ ਸੋਏ। ਭਈ ਪ੍ਰਾਤ ਸਭਿ ਜਾਗ੍ਰਤਿ ਹੋਏ। ਰਵਿ ਜਿਸ ਕਾਲ ਉਦੈ ਨਹਿੰ ਭਯੋ। ਸ਼ਾਹੁ ਤਮਾਰਿ ਹ੍ਵੈ ਗੁਰੁ ਢਿਗ ਗਯੋ ॥ ੪੨ ॥ ਆਗੈ ਕਿਰਤਨ ਹੋਤਿ ਸਪ੍ਰੇਮ। ਸੁਨਹਿ ਏਕ ਚਿਤ ਪ੍ਰਾਪਤਿ ਛੇਮ। ਸਿੱਖਨਿ ਕੋ ਲਾਗਨੋ ਦੀਵਾਨ। ਬੀਚ ਬਿਰਾਜਹਿੰ ਗੁਰ ਭਗਵਾਨ ॥ ੪੩ ॥ ਬੈਠਨੋ ਬੰਦਨ ਕਰਿ ਕੈ ਸ਼ਾਹੁ। ਸੁਨਨੋ ਸ਼ਬਦ ਸੁਖ ਲਹਿ ਮਨ ਮਾਂਹੁ। ਆਸਾਵਾਰ ਭੋਗ ਤਬਿ ਪਰਨੋ। ਸੁਨਿ ਸ਼੍ਰੀ ਨਾਨਕ ਕੋ ਜਸ ਰਰਨੋ ॥

[1]ਰੱਬ [ਫਾ:, ਯਜ਼ਦਾਂ]। [2]ਪਰਖਣ ਵਾਸਤੇ (ਅ) ਪਰਖਨ+ਮਿਤ=ਪਰਖਣ ਦੀ ਸਲਾਹ।

*ਮਾਲੂਮ ਹੁੰਦਾ ਹੈ ਕਿ ਕਵਿ ਜੀ ਨੂੰ ਕੋਈ ਸਾਖੀ ਮਿਲੀ ਹੈ, ਜਿਸ ਵਿਚ ਪਾਤਸ਼ਾਹ ਨੇ ਗੁਰੂ ਜੀ ਦੀ ਕੋਈ ਪਰਖਣਾਂ ਕੀਤੀ ਹੈ ਤੇ ਉਨ੍ਹਾਂ ਨੂੰ ਸਾਬਤ ਪਾਇਆ ਹੈ। ਉਸ ਸਾਖੀ ਦਾ ਆਪ ਨੇ ਕਵਿਤਾ ਦੇ ਅਲੰਕਾਰਾਂ ਤੇ ਸ਼ਿੰਗਾਰ ਰਸੀ ਰੂਪ ਰੰਗਾਂ ਵਿਚ ਇਕ ਚਿੱਤ੍ਰ ਚਿੱਤ੍ਰਤ ਕੀਤਾ ਹੈ ਤੇ ਗੁਰੂ ਜੀ ਦੇ ਜਤ ਸਤ ਦਾ ਰੂਪਕ ਬੀ ਸੁਹਣਾ ਦੱਸਿਆ ਹੈ। ਇਹ ਸਾਖੀ ਮਹਿਮਾ ਪ੍ਰਕਾਸ਼ ਵਿਚ ਨਹੀਂ ਹੈ।

੪੪॥ਸ਼੍ਰੀ ਹਰਿ ਗੋਬਿੰਦ ਆਦਰ ਕੀਨਿ।ਕਹਨੋ ਬਾਕ'ਇਹ ਗੁਰ ਪੁਰਿਚੀਨਿ। ਦਰਸ਼ਨ ਕਰਨਿ ਥਾਨ ਸਭਿ ਕੇਰਾ। ਹੋਤਿ ਪਾਕ ਮਨ, ਪੁੰਨ ਘਨੇਰਾ ॥ ੪੫ ॥ ਸ਼੍ਰੀ ਗੁਰ ਅਮਰਦਾਸ ਘਰ ਇਹਾਂ। ਗੋਇੰਦਵਾਲ ਬਸਾਯੋ ਮਹਾਂ। ਪਿਤਾ ਤੋਰਿ ਜਿਨਕੇ ਢਿਗ ਆਯੋ।ਗ੍ਯਾਨ ਪਰਗਨਾ ਤਿਨ ਅਰਪਾਯੋ'॥੪੬॥ ਸੁਨਤਿ ਸ਼ਾਹੁ ਕਹਿ 'ਮੋਹਿ ਦਿਖਾਵੋ। ਸਭਿ ਅਵਗੁਣ ਹਮਰੇ ਬਖ਼ਸ਼ਾਵੋ। ਇਸੀ ਹੇਤੁ ਮੈਂ ਰਾਵਰਿ ਪਾਸ। ਹਿਤ ਬਖ਼ਸ਼ਾਵਨਿ ਕੇ ਕਰਿ ਆਸ'॥੪੭॥ ਸੁਨਿ ਸਤਿਗੁਰ ਨੇ ਬਹੁ ਸਨਮਾਨਾ'ਸ਼੍ਰੀ ਨਾਨਕ ਕੀ ਕ੍ਰਿਪਾ ਮਹਾਨ।ਸਨਮੁਖ ਗੁਰ ਗ੍ਰਿਹ ਸੋਂ ਤੁਮ ਰਹੋ। ਧਾਂਤੇ ਹਮ ਅਪਨੇ ਮਨ ਲਹੋ'॥੪੮॥ਇਸ ਥਲ ਤੇ ਮਾਰਗ ਹੁਇ ਨਯਾਰੋ। ਤੁਮ ਲਵਪੁਰਿ ਕੋ ਇਤੇ ਸਿਧਾਰੋ। ਚਹੈਂ ਸੁਧਾਸਰ ਹਮ ਅਬਿ ਜਾਯੋ।ਬਿਨ ਦੇਖੇ ਬਹੁ ਕਾਲ ਬਿਤਾਯੋ'॥ ੪੯॥ ਸੁਨਿ ਕਰਿ ਸ਼ਾਹੁ ਕਹੈ 'ਮੈਂ ਚਾਲੌਂ। ਕਰਿ ਦਰਸ਼ਨ ਪੁਨ ਪੰਥ ਸਮਾਲੌਂ। ਦੇਖਿ ਸੁਧਾਸਰ ਲੈ ਤੁਮ ਸੰਗ। ਪੁਨ ਗਮਨਹਿ ਲਵਪੁਰੀ ਉਮੰਗਿ'॥੫੦॥ਸ਼ਰਧਾ ਜਾਨਿ ਸ਼ਾਹੁ ਕੀ ਮਹਾਂ। ਹਰਿ ਗੋਬਿੰਦ 'ਤਥਾਸਤੁ' ਕਹਾ। ਗੋਇੰਦਵਾਲ ਦਰਸ ਕੋ ਕਰਿਬੇ। ਭਏ ਤਯਾਰ ਉਰ ਆਨੰਦ ਸਰਬੇ ॥ ੫੧ ॥ ਇਤਿ ਸ਼੍ਰੀ ਸੂਰਜ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੌ 'ਬੋਲ੍ਹਾਨਿ ਕੋ' ਪ੍ਰਸੰਗ ਬਰਨਨੰ ਨਾਮ ਸਪਤਮੋਂ' ਅੰਸੂ ॥ ੭ ॥

੮. [ਸ਼੍ਰੀ ਅੰਮ੍ਰਿਤਸਰ ਆਏ]।

ਦੋਹਰਾ ॥ ਸ਼੍ਰੀ ਹਰਿ ਗੋਬਿੰਦ ਸ਼ਾਹੁ ਲੈ ਗਮਨੇ ਗੋਇੰਦਵਾਲ। ਪਾਰ ਬਿਪਾਸਾ ਤੇ ਉਤਰਿ ਸੰਗ ਲਿਏ ਨਰ ਜਾਲ ॥ ੧ ॥ ਚੌਪਈ ॥ ਪ੍ਰਥਮ ਬਾਵਲੀ ਜਾਇ ਸ਼ਨਾਨੇ।ਕੀਰਤਿ ਸ਼੍ਰੀ ਗੁਰੁ ਅਮਰ ਬਖਾਨੇ।ਸਭਿ ਮਿਲਿ ਭੱਲੇ ਸਾਹਿਬਜ਼ਾਦੇ। ਆਏ ਗੁਰੁ ਹੇਰਨਿ ਅਹਿਲਾਦੇ॥੨॥ਸ਼ਾਹੁ ਸਹਤ ਸ਼੍ਰੀ ਹਰਿ ਗੋਬਿੰਦ। ਅਰਪਨ ਕੀਨੋ ਦਰਬ ਬਿਲੰਦ। ਮ੍ਰਿਦੁਲ ਬਖਾਨਿ ਅਧਿਕ ਸਨਮਾਨੇ। ਬਹੁਰ ਚੁਬਾਰੇ ਦੇਖਨਿ ਪਯਾਨੇ ॥ ੩ ॥ ਤਹਿਂ ਪੂਜਾ ਕਰਿ ਕੇ ਹਟਿ ਆਏ। ਚਢਨੋ ਸ਼ਾਹੁ ਤਬਿ ਬੀਬ[1] ਬਜਾਏ। ਸ਼੍ਰੀ ਹਰਿ ਗੋਬਿੰਦ ਮਿਲਿ ਸਭਿ ਸਾਥ। ਬੂਝੇ, ਕਹੀ ਚੈਦੂ ਕੀ ਗਾਥ ॥੪॥ਜਥਾ ਜੋਗ ਕਹਿ ਸਭਿ ਹਰਖਾਏ।ਸ਼੍ਰੀ ਗੁਰੁ ਅਮਰ ਅੰਸ ਸਮੁਦਾਏ। ਸਭਿ ਤੇ ਲੈ ਆਇਸੁ ਗੁਰੁ ਚਲੇ। ਪੰਥ ਤਰਨ ਤਾਰਨ ਕੇ ਭਲੇ ॥ ੫ ॥ ਡੇਰਾ ਆਇ ਕਰਨੋ ਨਿਜ ਥਾਨ। ਉਤਰਨੋ ਜਹਾਂਗੀਰ ਸੁਖ ਮਾਨ। ਕਰਿ ਇਸ਼ਨਾਨ ਗੁਰੁ ਤਬਿ ਤਹਾਂ। ਪਿਤ ਸਥਾਨ ਕਰਿ ਬੰਦਨ

[1](ਤੁਹਾਨੂੰ) ਮਨ ਵਿਚ ਅਸਾਂ ਆਪਣਾ ਹੀ ਜਾਣਿਆਂ ਹੈ। [2]ਨਗਾਰਾ।

ਮਹਾਂ ॥ ੬ ॥ ਸ਼ਾਹੁ ਆਨਿ ਧਨ ਭੇਟ ਚਢਾਇ। ਬਸੇ ਨਿਸਾ ਬਿਸਰਾਮ ਸੁ ਪਾਇ। ਭਈ ਪ੍ਰਾਤ ਕਰਿ ਕੈ ਇਸ਼ਨਾਨ। ਕਰੀ ਪ੍ਰਣਾਮ ਗੁਰੂ ਪਿਤ ਥਾਨ॥ ੭॥ ਡੇਰਾ ਕੂਚ ਸ਼ਾਹੁ ਜੁਤਿ ਭਯੋ। ਨਗਰ ਸੁਧਾਸਰ ਕੇ ਢਿਗ ਗਯੋ। ਸ਼ਾਹੁ ਬਿਚਾਰਤਿ ਬਚਨ ਉਚਾਰਾ। 'ਗੁਰੂ ਨਗਰ ਅਬਿ ਨਿਕਟਿ ਨਿਹਾਰਾ ॥੮॥ ਸੈਨਾ ਬ੍ਰਿੰਦ ਮਤੰਗ ਤੁਰੰਗ। ਨਰ ਅਨਗਨ ਹੈਂ* ਮੇਰੇ ਸੰਗ॥ ਪੁਰੀ ਸਮੀਪ ਨ ਡੇਰਾ ਆਛੋ। ਖੇਦ ਨ ਹੋਇ ਇਹੀ ਚਿਤ ਬਾਛੋਂ ॥੯॥ਜਾਹੁ ਵਜ਼ੀਰਖਾਨ ਗੁਰੂ ਪਾਸ।ਡੇਰਾ ਪੁਰਿ ਤੇ ਦੂਰਹਿ ਬਾਸ।ਹੋਇ,ਉਲੰਘ ਕਰਿ ਆਗੈ ਹੇਰਿ[1]। ਤਿਤ ਹੀ ਗਮਨੈਂ ਕਰਤਿ ਅਖੇਰਿ॥੧੦॥–ਡੇਰਾ ਹਮਰੋ ਭਹਿਂ ਕਰਿਵਾਇਂ। ਅਪਨੀ ਸੈਨਾ ਨਿਕਟਿ ਟਿਕਾਇ। ਬਹੁਰ ਸਦਨ ਕੋ ਆਪ ਸਿਧਾਰੋ[2]। ਭੋਰ ਬਨਹਿਂ ਆਗਮਨ ਹਮਾਰੋ–' ॥ ੧੧ ॥ ਸੁਨਤਿ ਸ਼ਾਹੁ ਤੇ ਤੂਰਨ ਪਰਾਨਾ। ਸ਼੍ਰੀ ਗੁਰੂ ਸੋਂ ਸਭਿ ਜਾਇ ਬਖਾਨਾ। 'ਹਜ਼ਰਤ ਕੀ ਮਰਜ਼ੀ ਇਮ ਅਹੈ। ਤੁਮਰੀ ਰਿਦੈ ਪ੍ਰਸੰਨਤਾ ਚਹੈ' ॥ ੧੨ ॥ ਸੁਨਿ ਸ਼੍ਰੀ ਹਰਿ ਗੋਬਿੰਦ ਬਖਾਨੀ। 'ਆਛੀ ਬਾਤ ਕਰੀ ਹਮ ਮਾਨੀ। ਦੋਇ ਕੋਸ ਗੁਮਟਾਲੇ† ਦਿਸ਼ਿ ਕੋ। ਕਰਹੁ ਨਿਵਾਸ ਹਰਖ ਜਿਸ ਕਿਸ ਕੋ[3]'॥੧੩ ॥ ਸੁਨਿ ਕਰਿ ਗਮਨਜੋ ਜਾਇ ਬਤਾਈ:–'ਤੁਮਰੀ ਕਹੀ ਗੁਰੂ ਮਨ ਭਾਈ'। ਚਲੀ ਜਾਤਿ ਹਜ਼ਰਤ ਅਸੁਵਾਰੀ। ਕਰਜੋ ਸਿਵਰ ਬਰ ਧਰਾ ਨਿਹਾਰੀ ॥ ੧੪ ॥ ਆਨਿ ਲਗੇ ਤੰਬੂ ਸਮੁਦਾਏ। ਗਜ ਬਾਜੀ ਸਭਿ ਉਤਰਿ[4] ਟਿਕਾਏ। ਕਹਜੋ ਵਜ਼ੀਰਖਾਨ ਕੋ ਸ਼ਾਹੂ। 'ਗਮਨੋ ਅਬੈ ਪੀਰ ਕੇ ਪਾਹੂ ॥ ੧੫ ॥ ਕਛੁਕ ਦਾਸ ਲੈ ਕਰਿ ਸੰਗ ਜਾਵੋਂ। ਸਦਨ ਆਪਨੇ ਸਭਿ ਸੁਖ ਪਾਵੋਂ। ਭਈ ਪ੍ਰਾਤ ਮੈਂ ਦਰਸ਼ਨ ਕਰੋਂ। ਇਸ ਪ੍ਰਕਾਰ ਅਪਨੋ ਮਤਿ ਧਰੋਂ ॥੧੬॥ ਤੂੰ ਭੀ ਕਰਹੁ ਸੰਗ ਗੁਰੂ ਪਰਾਨਾ। ਦਰਸ਼ਨ ਦੇਖਹੁ ਸਗਰੇ ਥਾਨਾ। ਹਟਿ ਕਰਿ ਆਇ ਪ੍ਰਾਤ ਕੋ ਜਬੈ। ਹਮ ਗਮਨੈਂ ਲੇ ਤੁਵ ਸੰਗ ਤਬੈ'॥ ੧੭ ॥ ਹਜ਼ਰਤ ਤੇ ਸੁਨਿਕੈ ਤਤਕਾਲ। ਪਹੁੰਚਜੋ ਜਹਿਂ ਸਤਿਗੁਰੂ ਕ੍ਰਿਪਾਲ। ਕਹੀ ਸ਼ਾਹੁ ਕੀ ਸਗਲ ਸੁਨਾਈ। 'ਅਪਨੇ ਸਦਨ ਬਿਰਾਜੋ ਜਾਈ ॥੧੮॥ਪੰਚ ਸਿੱਖ ਭਾਈ ਬ੍ਰਿਧ ਸੰਗ। ਗੁਰੂ ਅਰੂਢੇ ਚਪਲ ਤੁਰੰਗ। ਪੰਥ ਸੁਧਾਸਰ ਕੇ ਤਬਿ ਚਾਲੇ।ਖਾਂ ਵਜ਼ੀਰ ਆਯਸਿ ਭਾ ਨਾਲੇ ॥ ੧੯ ॥ ਜੇਠਾ ਭੇਜਜੋ ਹੁਤੋ ਅਗਾਰੀ। 'ਪੰਚਾਮ੍ਰਿਤ ਕੀਜਹਿ ਬਹੁ

[1]ਲੰਘ ਕਢਕੇ (ਜਾਹ) ਤੇ ਅਰੋ (ਜਾ ਕੇ) ਦੇਖ (ਗੁਰੂ ਜੀ ਨੂੰ)। [2]ਜਾਓ(ਹੇ ਗੁਰੂ ਜੀ)।[3]ਭਾਵ ਸਭਨੂੰ। [4]ਉਤਾਰ ਕੇ। *ਪਾ:- ਨਰ ਗਨ ਹੈਂ ਅਸ। †ਇਹ ਗਿਰਾਂ ਦ੍ਰਣ ਕਚਹਿਰੀ ਦੇ ਪਾਸਵਾਰ ਹੈ।

ਤਮਾਰੀ[1]। ਉਤਸਵ ਅਧਿਕ ਗੁਰੂ ਪੁਰਿ ਮਾਂਹੀ। ਹਰਖਤਿ ਮਾਤ ਪਾਸ ਚਲਿ ਜਾਂਹੀ ॥ ੨੦ ॥ ਬਸਤ੍ਰ ਬਿਭੂਖਨ ਪਹਿਰ ਨਵੀਨ। ਨਿਜ ਢਿਗ ਤੇ ਪੰਚਾਂਮ੍ਰਿਤ ਕੀਨਿ। ਗੂੰਦੀ ਕਿਨ ਫੂਲਨਿ ਕੀ ਮਾਲਾ। ਧੂਪ ਧੁਖਾਇ ਸੁਗੰਧਿ ਬਿਸਾਲਾ ॥ ੨੧ ॥ ਨਗਰੀ ਗਰੀ ਮਾਰਜਨ[1] ਕਰੀ। ਕਰਿ ਛਿਰਕਾਵ ਧੂਰ ਪਰਹਰੀ। ਨੌਬਤ ਬਜਹਿ ਗੁਰੂ ਕੇ ਪੌਰ। ਪੁਰਿ ਪ੍ਰਵਿਸ਼ਹਿੰ ਸੋਢੀ ਸਿਰ ਮੌਰ ॥੨੨॥ਕਹੈਂ ਚਾਵ ਧਰਿ ਕਰਹਿੰ ਪ੍ਰਤੀਖਨਿ।–ਪਿਖਹਿੰ ਸ਼ੀਘ੍ਰ ਹੀ ਸੁਖ ਲਹਿੰ ਈਖਨ[2]–। ਸ਼੍ਰੀ ਗੁਰੂ ਚਢਿ ਤੁਰੰਗ ਪਰ ਆਏ। ਪੁਰਿ ਕੇ ਚਿੰਨ੍ਹ ਦ੍ਰਿਸ਼ਟਿ ਜਬਿ ਪਾਏ ॥੨੩॥ ਹਯ ਤੇ ਉਤਰਿ ਚਰਨ ਸੋਂ ਚਾਲੇ। ਬਡਿਨਿ ਗੁਰੂ ਹਿਤ ਅਦਬ ਬਿਸਾਲੇ। ਖਾਂ ਵਜ਼ੀਰ ਜਬਿ ਗੁਰ ਦਿਸ਼ਿ ਹੇਰਾ। ਉਤਰ ਚਲਨੋ ਪਗ ਸੋਂ ਬਿਨ ਦੇਰਾ ॥੨੪॥ ਅਪਰ ਸਰਬ ਹੀ ਗਮਨੇ ਪਾਂਇ। ਘੋਰੇ ਸੰਗਿ ਲੀਨਿ ਛੁਰਿਆਇ[3]। ਪ੍ਰਥਮ ਅਕਾਲ ਤਖਤ ਗੁਰੂ ਆਏ। ਪੰਚਾਂਮ੍ਰਿਤ ਬਹੁ ਕਰਿਕੈ ਲਯਾਏ ॥ ੨੫ ॥ ਖਰੇ ਕਰਾਵਨਿ ਕੋ ਅਰਦਾਸ। ਹਰਖਤਿ ਹੁਇ ਕੀਨੀ ਗੁਰਦਾਸਿ।ਪੰਚ ਗੁਰੂਨਿ ਕੋ ਲੈ ਕਰਿ ਨਾਮੂ। ਤਬਿ ਅਰਦਾਸ ਕਰੀ ਅਭਿਰਾਮੂ ॥੨੬॥ ਹਾਥ ਜੋਰਿ ਕਰਿ ਭੇਟ ਚਢਾਈ। ਧ੍ਯਾਨ ਧਾਰਿ ਕਰਿ ਗ੍ਰੀਵ ਨਿਵਾਈ। ਪੁਨ ਗੁਰਦਾਸ ਬੰਦਨਾ ਕਰਿਕੈ। ਮਿਲਨੋ ਸਰਬ ਸੋਂ ਉਰ ਮੁਦ ਧਰਿ ਕੈ ॥ ੨੭ ॥ ਕੁਸ਼ਲ ਪ੍ਰਸ਼ਨ ਸਤਿਗੁਰ ਨੇ ਕਰਨੋ। ਸਰਬ ਹੇਰਿ ਸੁਖ ਤਾਂਹਿ ਉਚਰਨੋ। ਬਹੁਰ ਦਰਸ਼ਨੀ ਪੌਰ ਸਿਧਾਰੇ। ਸਨਮੁਖ ਹੋਇ ਬੰਦਨਾ ਧਾਰੇ ॥ ੨੮ ॥ ਹਰਿਮੰਦਿਰ ਮਹਿੰ ਗਏ ਗੁਸਾਈਂ। ਅਧਿਕ ਭਾਉ ਧਰਿ ਗ੍ਰੀਵ ਨਿਵਾਈ। ਤਹਿੰ ਬੁੱਢੇ ਅਰਦਾਸ ਉਚਾਰੀ। ਪੰਚ ਗੁਰੂਨਿ ਲੈ ਨਾਮ ਅਗਾਰੀ ॥ ੨੯ ॥ ਬਹੁਰ ਕਰਾਹੁ ਸਭਿਨਿ ਵਰਤਾਯੋ। ਅਧਿਕ ਪ੍ਰਮੋਦਿਤ ਲੈ ਕਰਿ ਖਾਯੋ। ਉਠਿ ਕਰਿ ਪੁਨਹਿੰ ਪ੍ਰਕ੍ਰਮਾ ਦੀਨਿ। ਢਿਗ ਅੱਗੂ ਅਭਿਬੰਦਨ ਕੀਨਿ ॥੩੦॥ਪੁਨ ਸਤਿਗੁਰੂ ਪੁਰਿ ਮਹਿੰ ਚਲਿ ਆਏ। ਨਰ ਨਾਰੀ ਉਰ ਅਨੰਦ ਵਧਾਏ। ਧਾਇ ਧਾਇ ਦੇਖਨਿ ਕੋ ਆਵਹਿੰ। ਕੋ ਸਿਰ ਕੋਠਨਿ ਪਰ ਦਰਸਾਵਹਿੰ[4] ॥ ੩੧ ॥ ਕੋ ਨਰ ਫੂਲ ਮਾਲ ਲੈ ਮਿਲਈਂ। ਅਰਪਿ ਉਪਾਇਨ ਕੋ ਸੰਗ ਚਲਈਂ। ਕੋ ਧਰਿ ਭਾਉ ਚਰਨ ਗਹਿ ਆਈ। ਨੰਮ੍ਰਿ ਹੋਇ ਕੋ ਸੀਸ ਲਗਾਈ ॥੩੨॥ਜਥਾ ਜੋਗ ਗੁਰੂ ਸਭਿ ਸੋਂ ਕਹਿਹੀਂ। ਬੂਝਿ

---

[1]ਸਫਾਈ। [2]ਅੱਖੀਆਂ ਸੁਖ ਪਾ ਲੈਣ। [ਸੰਸ: ਈਕ੍ਸ਼ਣ=ਅੱਖਾਂ। ਨਜ਼ਰ]। [3]ਭੋਰਾਂ, ਲਗਾਮਾਂ ਫੜਕੇ ਆਏ। [4]ਕਈ ਕੋਠਿਆਂ ਦੇ ਸ਼ਿਖਰਾਂ ਤੋਂ ਦਰਸ਼ਨ ਕਰਦੀਆਂ ਹਨ।

ਬੂਝਿ ਪੁਰਿ ਨਰ ਸੁਧਿ ਲਹਿਹੀਂ। ਮਾਤਾ ਕੇ ਮੰਦਰ ਕੋ ਚਾਲੇ। ਜਿਸਕੇ ਪੁੱਤ੍ਰ ਸਨੇਹ ਬਿਸਾਲੇ ॥੩੩॥ ਸੁਨਿ ਆਗਵਨ ਤਨੁਜ ਕੋ ਗੰਗਾ। ਮੇਵਹਿ ਨਹੀਂ ਆਪਨੇ ਅੰਗਾ। ਸ਼੍ਰੀ ਨਾਨਕ ਕੋ ਸਿਮਰਨ ਕਰਿ ਕਰਿ। ਨਮੋ ਕਰਤਿ ਸਿਰ ਧਰਨੀ ਧਰਿ ਧਰਿ ॥ ੩੪ ॥ ਤ੍ਰਿਯ ਗਨ ਆਨਿ ਵਧਾਈ ਦੇਵਤਿ। ਭਰਜੋ ਹਰਖ ਉਰ ਸਭਿ ਕੀ ਲੇਵਤਿ। ਪ੍ਰਿਯ ਪੁੱਤ੍ਰਾ ਇਮ ਧਰਤਿ ਹਲਾਸੂ। ਜਿਮ ਸੁਰਤਰੁ ਲਹਿ ਰੰਕ ਅਵਾਸੂ ॥ ੩੫ ॥ ਦਾਸੀ ਦਾਸ ਅਨੰਦ ਬਿਲੰਦੇ। ਅਤਿ ਉਤਸਵ ਕੋ ਧਾਰਤਿ ਬ੍ਰਿੰਦੇ। ਸ਼੍ਰੀ ਹਰਿ ਗੋਵਿੰਦ ਪੂਰਨ ਚੰਦ। ਪੁਰਿ ਸਗਰੋ ਸਾਗਰ ਆਨਿੰਦ ॥੩੬॥ ਧਾਇ ਧਾਇ ਨਰ ਦੇਖਨਿ ਆਵੈਂ। ਮਨਹੁੰ ਤਰੰਗ[1] ਉਤੰਗ ਉਠਾਵੈਂ। ਆਇ ਪ੍ਰਵੇਸ਼ੇ ਜਬਿ ਘਰ ਬੀਚੀ। ਗੰਗਾ ਸਮ ਗੰਗਾ ਉਠ ਬੀਚੀ[2]॥੩੭॥ ਜਥਾ ਤੁਰਤ ਕੀ ਧੇਨੁ ਪ੍ਰਸੂਤਾ। ਪਿਖਜੋ ਸਪੂਤ ਮਹਾਂ ਮਨ ਪੂਤਾ। ਜਾਇ ਜਨਨਿ ਕੋ ਬੰਦਨ ਕੀਨਿ। ਮਾਤ ਉਠਾਇ ਅੰਕ ਭਰਿ ਲੀਨਿ॥੩੮॥ਸੁੰਘਤਿ ਮਸਤਕ ਧਨ ਬਹੁ ਵਾਰਤਿ। ਦੇਖਿ ਨ ਤ੍ਰਿਪਤੈ ਬਦਨ ਨਿਹਾਰਤਿ । ਲਖਹਿ ਆਪ ਕੋ ਚਿਤ–ਬਡਭਾਗਨ–। ਲਾਇਕ ਪੁੱਤ੍ਰ ਜਾਨਿ ਅਨੁਰਾਗਨ ॥ ੩੯ ॥ 'ਕਹੁ ਸੁਤ ! ਤਨੁ ਕੁਸ਼ਲੀ ਜੁਤਿ ਰਹਜੋ। ਸ਼ਾਹੁ ਮਿਲਨਿ ਕੁਛ ਆਛੋ ਲਹਜੋ। ਤੁਮ ਕੋ ਚਿਤਵਤਿ ਨਿਸਦਿਨ ਰਹੀ। ਬਾਰ ਬਾਰ ਨਾਨਾ ਸੁਧਿ ਲਹੀ' ॥ ੪੦ ॥ ਸ਼੍ਰੀ ਹਰਿ ਗੋਬਿੰਦ ਸਕਲ ਬਤਾਈ। 'ਕਾਰਜ ਭਏ ਸਿੱਧ ਸਮੁਦਾਈ। ਗੁਰੁਦ੍ਵੈਹੀ ਗਹਿਵਾਇ ਚੰਡ੍ਹਾ-ਲਨਿ। ਦਈ ਸਜ਼ਾਇ ਸਮੂਹ ਬਿਸਾਲਨਿ ॥੪੧॥ ਮਾਰ ਖਾਇ ਅਰੁ ਧਰਮ ਨ ਲਹੈ[3]।ਮਰਹਿ ਨਰਕ ਮਹਿੰ ਸੰਕਟ ਸਹੈ।ਸ਼੍ਰੀ ਨਾਨਕ ਜੀ ਭਏ ਸਹਾਇ। ਰਾਖਜੋ ਬਿਰਦ ਆਪਨੋ ਆਇ' ॥ ੪੨ ॥ ਇੱਤ੍ਯਾਦਿਕ ਸਭਿ ਗਾਥ ਸੁਨਾਏ। ਉਠੇ ਗੁਰੂ ਪੁਨ ਬਾਹਿਰ ਆਏ। ਖਾਂ ਵਜ਼ੀਰ ਕੋ ਕਹਿ ਸਮੁਝਾਯਹੁ। 'ਸ਼ਾਹੁ ਸਮੀਪ ਅਬਹਿ ਤੁਮ ਆਯਹੁ ॥ ੪੩ ॥ ਭੋਰ ਹੋਤਿ ਇਤ ਕੋ ਚਲਿ ਆਵਹਿ। ਸੁੰਦਰ ਹਰਿ ਮੰਦਿਰ ਦਰਸਾਵਹਿ'। ਸੁਨਿ ਗਮਨਜੋ ਲੇ ਆਇਸੁ ਗੁਰ ਕੀ। ਜਿਸ ਕੈ ਗਾਢੀ ਸ਼ਰਧਾ ਉਰ ਕੀ ॥ ੪੪ ॥ ਮਿਲਜੋ ਸ਼ਾਹੁ ਸੋਂ ਸਕਲ ਸੁਨਾਯੋ। 'ਗੁਰ ਘਰ ਚਿਰ ਹੈ ਮੋਹਿ ਪਠਾਯੋ। ਪ੍ਰਾਤਿ ਹੋਤਿ ਰਾਵਰ ਭੀ ਦਰਸਹੁ। ਗੁਰੁ ਸਥਾਨ ਪਾਵਨ ਕੋ ਪਰਸਹੁ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸ੍ਰੀਧਾਸਰ ਆਗਵਨ' ਪ੍ਰਸੰਗ ਵਰਨਨੰ ਨਾਮ ਅਸ਼ਟਮੋ ਅੰਸੂ ॥ ੮ ॥

[1]ਲਹਿਰਾਂ । [2]ਮਾਤਾ ਗੰਗਾ ਗੰਗਾ ਦੀ ਲਹਿਰ ਵਾਂਙੂ ਉਠੀ [ਸ੍ਰੋਸ:, ਵੀਚਿ=ਲਹਿਰ]। [3]ਭਾਵ ਧਰਮ ਹੀਨ ਹੋਕੇ ।

੯. [ਅੰਮ੍ਰਿਤਸਰ ਵਿਰਾਜਮਾਨ]।

ਦੋਹਰਾ॥ ਸ਼੍ਰੀ ਗੁਰੁ ਹਰਿ ਗੋਬਿੰਦ ਜੀ ਕਰਿ ਕੈ ਖਾਨ ਰੁ ਪਾਨ। ਸਭਿ ਪੁਰਿ ਕੋ ਆਨੰਦ ਦੈ ਬਾਨੀ ਮ੍ਰਿਦੁਲ ਬਖਾਨਿ॥ ੧ ॥ ਚੌਪਈ॥ ਜਥਾ ਜੋਗ ਬੋਲੈ ਸਭਿ ਸਾਥ। ਕੁਸ਼ਲ ਪ੍ਰਸ਼ਨ ਕਰਿ ਕੈ ਗੁਰ ਨਾਥ। ਮਹਿਲ ਆਪਨੇ ਜਾਇ ਸੁਹਾਏ। ਤਬਿ ਦਮੋਦਰੀ ਮੋਦ ਬਢਾਏ॥੨॥ ਬੰਦਨ ਕਰੀ ਬੰਦਿ ਕਰ ਤਬੈ। ਦੇਖਨੋ ਕੰਤ ਮਹਾਂ ਦੁਤਿ ਫਬੈ। ਦਾਸੀ ਗਨ ਸੇਵਾ ਸਭਿ ਠਾਨੀ। ਸੁਪਤੇ ਸਤਿਗੁਰੁ ਸੇਜ ਮਹਾਨੀ॥੩॥ ਜਾਮ ਨਿਸਾ ਤੇ ਜਾਗ੍ਰਤਿ ਹੋਇ। ਸੌਚਾਚਾਰ ਕਰੀ ਸਭਿ ਜੋਇ। ਕਰਿ ਸ਼ਨਾਨ ਕੋ ਲਾਇ ਧਿਆਨ। ਥਿਰ ਕਰਿ ਥ੍ਰਿਤੀ ਲਿਯੋ ਰਸ ਗਯਾਨ॥੪॥ ਸੰਗਤਿ ਸਕਲ ਸੁ ਮੱਜਤਿ ਹ੍ਵੈ ਕੈ। ਸੁਨਹਿੰ ਕਰੈਂ ਕਿਰਤਨ ਸੁਖ ਪੈ ਕੈ। ਜਹਿੰ ਕਹਿੰ ਪੁਰਿ ਮਹਿੰ ਅਰੁ ਹਰਿਮੰਦਿਰ। ਭਜਨ ਹੋਤਿ ਇਕ ਰਸ ਪ੍ਰਭੁ ਸੁੰਦਰ॥੫॥ਸੂਰਜ ਉਦੈ ਭੋਗ ਤਬਿ ਪਰਸੋ। ਸਭਿਨਿ ਗੁਰੂ ਕੋ ਦਰਸ਼ਨ ਕਰਸੋ। ਜਹਾਂਗੀਰ ਕੇ ਨਰ ਪੁਨ ਆਏ। ਕਹਿ ਪੰਚਾਮ੍ਰਿਤ ਬਹੁ ਕਰਿਵਾਏ॥੬॥ ਇਤਨੇ ਬਿਖੈ ਆਪ ਚਲਿ ਆਯੋ। ਕਹਿ ਸਤਿਗੁਰੁ ਕੋ ਸੰਗ ਮਿਲਾਯੋ। ਪ੍ਰਥਮ ਅਕਾਲ ਤਖਤ ਕੋ ਆਏ। ਦਰਸ਼ਨ ਦੇਖਤਿ ਸੀਸ ਨਿਵਾਏ॥੭॥ ਤਹਿੰ ਨਿਜ ਕਰ ਤੇ ਧਨ ਅਰਪਾਯੋ। ਕਰਿ ਅਰਦਾਸ ਕਰਾਹੁ ਬ੍ਰਤਾਯੋ। ਗੁਰੂ ਸਹਤ ਹਜ਼ਰਤ ਮੁਦ ਧਾਰਿ। ਪੁਨ ਗਮਨੇ ਹੇਰਨਿ ਦਰਬਾਰ॥ ੮ ॥ ਪੌਰ ਦਰਸ਼ਨੀ ਬੰਦਨ ਕਰੇ। ਗਮਨੇ ਸਨਮੁਖ ਅੰਤਰ ਬਰੇ। ਪੁਲ ਪਰ ਗੇ ਦਰਬਾਰ ਅਗਾਰੀ। ਕਰਿ ਪ੍ਰਣਾਮ ਕੋ ਬਰੇ ਮਝਾਰੀ॥੯॥ ਗਾਇੰ ਰਬਾਬੀ ਸ਼ਬਦ ਅਖੰਡ। ਇਕ ਸੱਤਾ ਦੂਸਰ ਬਲਵੰਡ। ਨਿਕਟ ਗ੍ਰੰਥ ਸਾਹਿਬ ਬ੍ਰਿਧ ਭਾਈ। ਬੈਠੇ ਸਿੱਖ ਸੰਤ ਸਮੁਦਾਈ॥ ੧੦ ॥ ਜਥਰ ਜਵਾਹਰ ਅਰੁ ਦੀਨਾਰ। ਅਰਪਨ ਕਰਿ ਅਰਦਾਸ ਉਦਾਰ।ਪੰਚਾਮ੍ਰਿਤ ਸਭਿ ਮਹਿੰ ਬਰਤਾਯੋ। ਦਰਸ਼ਨ ਕਰਿ ਹਜ਼ਰਤ ਹਰਖਾਯੋ॥੧੧॥ ਬੈਠਿ ਸ਼ਬਦ ਕੋ ਸੁਨਿਬੇ ਲਾਗ। ਜਿਨਹੁ ਬਿਖੈ ਪ੍ਰਭੁ ਕੋ ਅਨੁਰਾਗ। ਰੀਝਨੋ ਰਾਗ ਪਰਖ ਕਰਿ ਤਹਾਂ। ਦਿਯੋ ਰਬਾਬੀ ਕੋ ਧਨ ਮਹਾਂ॥ ੧੨ ॥ ਪੁਨ ਉਠਿ ਗੁਰੁ ਜੁਤਿ ਬਾਹਿਰ ਆਏ। ਥਿਰੇ ਅਕਾਲ ਤਖਤ ਹਰਖਾਏ। ਬਹੁ ਮੋਲੇ ਸਿਰੁਪਾਉ ਮੰਗਾਏ। ਮਿਸਰੀ ਆਨਤਿ ਭੇ ਸਮੁਦਾਏ॥ ੧੩ ॥ ਸ਼੍ਰੀ ਹਰਿ ਗੋਵਿੰਦ ਗਹਿ ਨਿਜ ਹਾਥ। ਦਿਯੋ ਸ਼ਾਹੁ ਕੋ ਕਰੁਨਾ ਸਾਥ। ਲੈ ਸਿਰੁਪਾਉ ਗੁਰੂ ਘਰ ਕੇਰੋ। ਧਰਸੋ ਸੀਸ ਪਰ ਭਾਉ ਘਨੇਰੋ॥ ੧੪ ॥ ਅਪਰ ਸੰਗਿ

ਜੋਤੇ ਉਮਰਾਉ। ਸਭਿ ਕੋ ਸੁੰਦਰ ਦੈ ਸਿਰੁਪਾਉ। ਦੀਨਿ ਸਿਤੋਪਲ[1] ਗੁਰੁ ਪ੍ਰਸਾਦਿ। ਸਭਿਨਿ ਲੀਨਿ ਕਰਿ ਕਰਿ ਅਹਿਲਾਦ ॥੧੫॥ ਸ਼ਾਹੁ ਨਫਰ ਜੇਤਿਕ ਤਿਸ ਥਾਨ। ਜਥਾ ਜੋਗ ਧਨ ਦੀਨਿ ਮਹਾਨ। ਲੇ ਲੇ ਸਕਲ ਕਰਹਿਂ ਅਭਿਬੰਦਨ। ਸੁਜਸੁ ਕਰਹਿਂ ਗੁਰੁ ਦੇਖ ਨਿਕੰਦਨ ॥੧੬॥ਭਨਸੋ ਸ਼ਾਹੁ ਨੇ 'ਸਰਬ ਮਕਾਨ। ਕਰਿਵਾਵਹੁ ਨੀਕੀ ਬਿਧਿ ਠਾਨਿ। ਸ਼ਾਹੁ ਸਦਨ ਤੇ ਲਾਗੈ ਦਰਬਾ। ਪੂਜਨ ਥਾਨ ਬਨਾਵਹੁ ਸਰਬਾ॥੧੭॥ ਮੁਖ ਤੇ ਆਇਸੁ ਕਰਤੇ ਰਹੋ। ਬਨਹਿ ਤਥਾ ਜੈਸੇ ਚਿਤ ਚਹੋ'। ਗੁਰੂ ਕਹਜੋ 'ਇਹੁ ਸਭਿ ਬਨ ਜੈ ਹੈ। ਜਬਿ ਹੀ ਸਮਾਂ ਬਨਨਿ ਕੋ ਐ ਹੈ॥ ੧੮॥ ਸਤਿਗੁਰੁ ਕੇ ਸਿਖ ਪ੍ਰੇਮੀ ਜੋਇ। ਧਨ ਤਨ ਮਨ ਤੇ ਸੇਵਹਿਂ ਸੋਇ। ਸਨੇ ਸਨੇ ਸੁਵਰਨ ਕੇ ਮੰਦਰ। ਅਨਿਕ ਪ੍ਰਕਾਰਨਿ ਬਨਿ ਹੈਂ ਸੁੰਦਰ'॥੧੯॥ਗੁਰੁ ਮਰਜ਼ੀ ਹਜ਼ਰਤ ਨੇ ਜਾਨੀ। ਮੁਖ ਤੇ 'ਆਛੀ ਬਾਤ' ਬਖਾਨੀ। ਆਇਸੁ ਲੇ ਕਰਿ ਠਾਨਿ ਪ੍ਰਣਾਮ। ਚਲਜੋ ਸਰਾਹਤਿ ਗੁਰੁ ਕੇ ਧਾਮ॥੨੦॥ ਨਿਜ ਡੇਰੇ ਮਹਿਂ ਪਹੁੰਚਜੋ ਜਾਈ। ਬੇਗਮ ਮਿਲੀ ਜਬਹਿ ਸਮੁਦਾਈ। ਬੂਝਨਿ ਕੀਨਿ 'ਸ਼ਾਹ ਕਿਤ ਗਏ?'। 'ਗੁਰੁ ਕੋ ਦਰਸ' ਬਤਾਵਤਿ ਭਏ ॥ ੨੧ ॥ ਕਹਤਿ ਭਈ 'ਗੁਰੁ ਕੀ ਜੇ ਦਾਰਾ। ਹਮ ਭੀ ਦਰਸ ਲਹੈਂ ਸੁਖ ਸਾਰਾ'। ਸੁਨਤਿ ਸ਼ਾਹੁ ਤਬਿ ਆਇਸੁ ਦਈ। ਬੇਗਮ ਬ੍ਰਿੰਦ ਤਯਾਰ ਤਬਿ ਭਈ ॥ ੨੨ ॥ ਚਢਿ ਗਮਨੀ ਪਰਦੇ ਅਸੁਵਾਰੀ। ਆਇ ਗੁਰੂ ਕੀ ਪੁਰੀ ਨਿਹਾਰੀ। ਪੁਰਬ ਸ਼੍ਰੀ ਹਰਿਮੰਦਿਰ ਗਈ। ਦਰਸ ਬਿਲੋਕਤਿ ਹਰਖਤਿ ਭਈ ॥ ੨੩ ॥ ਦਰਬ ਅਕੋਰ ਧਰੀ ਕਰਿ ਨਮੋ। ਗੁਰੁ ਘਰ ਕੋ ਚਾਲੀ ਤਿਹ ਸਮੋ। ਮਾਤ ਗੰਗ ਬਡ ਫਰਸ਼ ਕਰਾਏ। ਬੈਠੀ ਬਿਚ ਤ੍ਰੀਯਨ ਸਮੁਦਾਏ ॥ ੨੪ ॥ ਨਿਕਟ ਆਪਨੇ ਨੁਖਾ ਬਿਠਾਈ। ਬਸਤ੍ਰ ਬਿਭੂਖਨ ਸੋਂ ਛਬਿ ਛਾਈ।ਪ੍ਰਵਿਸ਼ੀ ਬੇਗਮ ਸਦਨ ਮਝਾਰੀ। ਗਮਨੀ ਆਗੈ ਤਜਿ ਅਸੁਵਾਰੀ ॥ ੨੫ ॥ ਜੇਵਰ ਜਰੇ ਜਵਾਹਰ ਬ੍ਰਿੰਦ। ਕੰਚਨ ਕੇ ਗੁਨ ਚਾਰੁ ਬਿਲੰਦ। ਬਸਤ੍ਰ ਜਿ ਇਸਤ੍ਰਿਨਿ ਪਹਿਰਨਿ ਗਾਤ। ਰੇਸ਼ਮ, ਪਸ਼ਮ, ਬਰਨ ਬਹੁ ਭਾਂਤਿ॥੨੬॥ ਧਰਿ ਕਰਿ ਸਭਿ ਸ਼ੁਭ ਰੰਗ ਅਗਾਰੀ। ਗਨ ਬੇਗਮ ਤਬਿ ਬੰਦਨ ਧਾਰੀ। ਗੁਰੁ ਜਨਨੀ ਨੇ ਬਹੁ ਸਨਮਾਨੀ। ਹਰਖਾਵਤਿ ਕਹਿ ਮਾਧੁਰ ਬਾਨੀ ॥ ੨੭ ॥ ਨਿਕਟਿ ਆਪਨੇ ਸਕਲ ਬਿਠਾਈ। 'ਪਤਿਬ੍ਰਤਿ ਧਰਮ ਧਰਹੁ' ਸਿਖ ਗਾਈ[2]। 'ਪੁੱਤ੍ਰ

[1]ਪਤਾਸੇ [ਮੁਸਾ, ਸਿਤ+ਉਪਲ]। [2]ਸਿੱਖਯਾ ਦਿੱਤੀ। (ਅ) ਆਸ਼ੀਰਵਾਦ ਦਿੱਤੀ।

ਪੌਤ੍ਰ ਗਨ ਤੇ ਸੁਖ ਪਾਵਹੁ। ਪਤਿ ਕੀ ਪ੍ਰੀਤਿ ਰਹੈ ਹਰਖਾਵਹੁ' ॥੨੮॥ਹਾਥ ਜੋਰਿ ਪੁਨ ਬੂਝਨਿ ਲਾਗੀ। 'ਗੁਰੂ ਭਾਰਜਾ ਕੋ ਬਡਭਾਗੀ?। ਹੇ ਮਾਤਾ! ਸੋ ਹਮਹਿ ਬਤਾਵੋ। ਤਿਸ ਕੋ ਸਮ ਕੋ ਨਹੀਂ ਲਖਾਵੋਂ' ॥ ੨੯ ॥ ਸੁਨਿ ਗੰਗਾ ਕਰ ਸੈਗ ਬਤਾਈ। 'ਇਹੁ ਮਮ ਨੁਖਾ ਗੁਰਨਿ ਘਰ ਆਈ'। ਦੀਰਘ ਨਯਨਾ[1] ਕੋ ਤਬਿ ਹੇਰਾ। ਕਹੈਂ ਕਿ 'ਧੰਨ ਭਾਗ ਹੈ ਤੇਰਾ ॥ ੩੦ ॥ ਸੁੰਦਰ ਮਹਾਂ ਸਰੂਪ ਛਬੀਲਾ। ਅਸਿ ਪਤਿ ਪ੍ਰਾਪਤਿ ਭਯੋ ਸੁਸ਼ੀਲਾ'। ਇਸਤ੍ਰਿਨਿ ਕੇ ਸੁਭਾਵ ਜਿਮ ਹੋਇੰ। ਕਹਿ ਅਸ ਬਾਕ ਬੂਝ ਸਭ ਸੋਇ ॥੩੧॥ ਕਿਤਿਕ ਦੇਰ ਦਰਸ਼ਨ ਕੋ ਕੀਨਿ। ਬਹੁਰ ਚਲਨ ਕੋ ਆਇਸੁ ਲੀਨ। ਤਬਿ ਗੰਗਾ ਨੇ ਪ੍ਰੇਰੀ[2] ਦਾਸੀ। ਜਰੀ ਬਸਤ੍ਰ ਗਨ ਆਨੇ ਪਾਸੀ ॥ ੩੨ ॥ ਸਭਿ ਬੇਗਮ ਕੋ ਸਾਦਰ ਦੀਨੇ। ਗੁਰੁ ਪ੍ਰਸਾਦਿ ਲਖਿ ਕਰਿ ਤਿਨ ਲੀਨੇ।ਬੰਦਨ ਕਰਤਿ ਬਹੁਰ ਹਰਖਾਇ। ਉਠਿ ਕਰਿ ਬੇਗਮ ਤਬਿ ਸਮੁਦਾਇ ॥ ੩੩ ॥ ਘਰ ਤੇ ਨਿਕਸਿ ਚਢੀ ਅਸੁਵਾਰੀ। ਪਹੁੰਚੀ ਅਪਨੇ ਸਿਵਰ ਮਝਾਰੀ। ਨਿਸ ਮਹਿੰ ਸ਼ਾਹੁ ਮਿਲਨੋ ਜਬਿ ਆਇ। ਗੁਰੁ ਕੋ ਸਦਨ ਸਰਾਹੁ ਸੁਨਾਇ[3] ॥੩੪॥ ਸ਼੍ਰੀ ਅਰਜਨ ਸੁਤ ਸਦਨ ਸੁਹਾਏ। ਸੁਪਤਿ ਜਥਾ ਸੁਖ ਨਿਸਾ ਬਿਤਾਏ। ਭਈ ਪ੍ਰਭਾਤ ਸ਼ਾਹੁ ਨੇ ਚਾਹਾ।–ਕਰਹਿੰ ਅਖੇਰ ਬ੍ਰਿੱਤ ਬਨ ਮਾਂਹਾ–॥੩੫॥ ਪਠਿ ਵਜ਼ੀਰ ਖਾਂ ਗੁਰੂ ਬੁਲਾਏ[4]। ਗਮਨਜੋ[5] ਬਾਹਰ ਸੈਗ ਮਿਲਾਏ। ਭਾਂਤਿਭਾਂਤਿ ਬਨ ਖੇਲ ਅਖੇਰਾ। ਹਨੇ[6] ਜੀਵ ਦੇ ਖੇਦ ਘਨੇਰਾ ॥ ੩੬ ॥ ਕਰੇ ਬਿਲਾਸ ਅਨੇਕ ਪ੍ਰਕਾਰਾ। ਗੁਰੁ ਜੁਤਿ ਹਜ਼ਰਤ ਖੇਲ ਸ਼ਿਕਾਰਾ। ਸੰਧਯਾ ਭਈ ਸੁ ਹਟਿ ਕਰਿ ਆਏ। ਸ਼ਾਹੁ ਆਪਨੇ ਸਿਵਰ ਸਿਧਾਏ ॥ ੩੭ ॥ ਸਤਿਗੁਰੁ ਅਪਨੇ ਸਦਨ ਸਿਧਾਰੇ। ਖਾਨ ਪਾਨ ਕਰਿ ਨਿਸਾ ਗੁਜ਼ਾਰੇ।ਭਈ ਪ੍ਰਾਤ ਜਬਿ ਸ਼ਾਹੁ ਸੁਜਾਨਾ। ਕਰਨੋ ਕੂਚ ਲਵਪੁਰੀ ਪਯਾਨਾ ॥੩੮॥ ਕਿੰਚ ਬੇਗ ਅਰੁ ਖਾਨ ਵਜ਼ੀਰ। ਜਹਾਂਗੀਰ ਬੁਲਵਾਏ ਤੀਰ। ਸਕਲ ਬਾਰਤਾ ਕਹਿ ਸਮੁਝਾਈ। 'ਪੀਰ ਸਮੀਪੀ ਥਿਰ ਹੁਇ ਥਾਈਂ ॥ ੩੯ ॥ ਇਕ ਦੁਇ ਦਿਨ ਕਰਿ ਬਾਸ ਅਵਾਸਾਪੁਨ ਚਢਾਇ ਆਨਹੁ ਮਮ ਪਾਸ।ਗੁਰੁ ਜੋਧਾ ਬਹੁ ਪਰ-ਉਪਕਾਰੀ। ਨਸ਼ਾਰੇ ਰਹਹਿ ਜਿ ਪਰਹਿ ਬਿਗਾਰੀ ॥ ੪੦ ॥ ਚਮੂੰ ਸਮੀਪ ਅਹੈ ਤਰੁਨਾਈ। ਹਮ ਢਿਗ ਰਹਿਨੋ ਅਹੈ ਭਲਾਈ। ਮੈਂ ਭੀ ਕਹਨੋ,ਆਪ

[1]ਵੱਡੇ ਨੇਤ੍ਰਾਂ ਵਾਲੀ (ਮਾਤਾ ਦਮੋਦਰੀ ਜੀ)। [2]ਬੁਲਾਈ। [3]ਸਲਾਹੁਤ ਕੀਤੀ। [4]ਘੱਲਕੇ ਵਜ਼ੀਰ ਖਾਂ ਨੂੰ ਗੁਰੂ ਜੀ ਨੂੰ ਸੱਦਿਆ (ਸ਼ਾਹ ਨੇ)। [5]ਗਿਆ (ਪਾਤਸ਼ਾਹ)। [6](ਪਾਤਸ਼ਾਹ ਨੇ) ਮਾਰੇ।

ਚਢਿ ਆਇ[1]। ਨਤੁ ਤੁਮ ਦੋਨਹੁ ਬਿਨੈ ਸੁਨਾਇ ॥੪੧॥ ਜਨੋਂ ਕਨੋਂ ਕਰਿ ਲਵਪੁਰਿ ਲੈ ਆਵਹੁ। ਰਹਹੁ ਨਿਕਟ ਗੁਰੁ ਅਬਹਿ ਸਿਧਾਵਹੁ। ਸੈਨਾ ਸੰਗ ਆਪਨੇ ਰਾਖਹੁ। ਬਿਨਾ ਬਿਲਮ ਆਵਨਿ ਅਭਿਲਾਖਹੁ*' ॥ ੪੨ ॥ ਸੁਨਿ ਦੋਨਹੁ ਝੁਕ ਕਰੀ ਸਲਾਮੂੰ। ਚਲਨੋ ਸ਼ਾਹੁ ਸੰਗ ਚਮੂ ਤਮਾਮੂੰ। ਗਜਬਾਜਨਿ ਕੇ ਸ਼ਬਦ ਉਠੰਤੇ। ਲਵਪੁਰਿ ਕੇ ਸਨਮੁਖ ਗਮਨੰਤੇ ॥ ੪੩ ॥ ਮਗ ਮਹਿੰ ਨਿਸ ਬਸਿ ਪਹੁੰਚਨੋ ਜਾਈ। ਉਤਰਨੋ ਜਾਇ ਰਿਦੇ ਹਰਖਾਈ। ਕਿੰਚ ਬੇਗ ਅਰੁ ਖਾਨ ਵਜ਼ੀਰ। ਕੁਛ ਸੈਨਾ ਕੀ ਲੈ ਸੰਗ ਭੀਰ॥੪੪॥ਚੰਦੁ ਸਹਤ ਗੁਰੁ ਸੈਨਾ ਭਾਰੀ। ਤਬਿ ਚਢਾਇ ਨਿਜ ਸੰਗਿ ਹਕਾਰੀ[2]। ਸਕਲ ਸੁਧਾ-ਸਰ ਕੋ ਚਲਿ ਆਏ। ਪੁਰਿ ਤੇ ਵਹਿਰ ਸਿਵਰ ਉਤਰਾਏ ॥ ੪੫ ॥ ਨਿਕਟ ਸੁਧਾਸਰ ਉਤਰੇ ਸਾਰੇ। ਮੱਜਨਿ ਕਰਹਿੰ. ਦਰਸ ਕੋ ਧਾਰੇ। ਖਾਨ ਪਾਨ ਕੀ ਜੋ ਸੁਧਿ ਸਾਰੀ। ਗੁਰੁ ਗ੍ਰਹਿ ਤੇ ਪਹੁੰਚਨੋ ਹਿਤ ਧਾਰੀ ॥ ੪੬ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸੁਧਾਸਰ' ਪ੍ਰਸੰਗ ਬਰਨਨੰ ਨਾਮ ਨਵਮੋ ਅੰਸੁ ॥ ੯ ॥

੧੦. [ਸ਼੍ਰੀ ਗੁਰੂ ਜੀ ਲਾਹੌਰ ਆਏ]।

ਦੋਹਰਾ ॥ ਸ਼੍ਰੀ ਗੁਰੁ ਹਰਿ ਗੋਬਿੰਦ ਜੀ ਬੈਠੇ ਲਾਇ ਦਿਵਾਨ। ਸਕਲ ਚਮੂ ਕੇ ਭਟ ਮਿਲੇ ਆਯੁਧ ਧਰੇ ਮਹਾਨ ॥ ੧ ॥ ਚੌਪਈ ॥ ਸਿਖ ਸੰਗਤਿ ਬਹੁ ਬ੍ਰਿੰਦ ਮਸੰਦ। ਸਭਿ ਮਿਲਿ ਆਏ ਅਲਪ ਬਿਲੰਦ। ਦਰਸਹਿੰ ਸਤਿਗੁਰੁ ਕੋ ਸੁਖ ਧਰੈਂ। ਮਨੋ ਕਾਮਨਾ ਪੂਰਨ ਕਰੈਂ॥੨॥ਖਾਂ ਵਜ਼ੀਰ ਤਬਿ ਚਲਿ ਕਰਿਆਯੋ। ਸੰਗ ਸੁ ਕਿੰਚਬੇਗ ਕੋ ਲਯਾਯੋ।ਸ਼ਰਧਾ ਪ੍ਰੇਮ ਰਿਦੇ ਅਧਿਕਾਇ। ਨਮੋ ਕਰੀ ਬਹੁ ਸੀਸ ਨਿਵਾਇ ॥ ੩ ॥ ਸਾਦਰ ਸਤਿਗੁਰੁ ਨਿਕਟ ਬਿਠਾਯੋ। ਕਹਨੋ ਸ਼ਾਹੁ ਕੋ ਸਕਲ ਸੁਨਾਯੋ। ਸੁਨਿ ਹਜ਼ੂਰ[3] ਨੇ ਧੀਰਜ ਦੀਨਾ। ਲਵਪੁਰਿ ਚਲੈਂ ਬਿਲੰਬ ਬਿਹੀਨਾ'॥੪॥ਇਮ ਕਹਿ ਸੁਨਿ ਕਰਿ ਉਰ ਹਰਖਾਏ।ਅਪਰ ਅਨੇਕ ਪ੍ਰਸੰਗ ਚਲਾਏ। ਬੈਠੇ ਰਹੇ ਗੁਰੂ ਚਿਰਕਾਲ। ਦਰਸ਼ਨ ਦੇ ਸਿਖ ਕਰੇ ਨਿਹਾਲ ॥੫॥ ਬਹੁਰ ਪ੍ਰਵੇਸ਼ ਮਹਿਲ ਮਹਿੰ ਭਏ।ਨਿਜ ਨਿਜ ਡੇਰੇ ਕੋ ਸਭਿ ਗਏ। ਬਿਧੀਆ ਜੇਠਾ ਹਰਖ ਬਿਸਾਲੇ। ਗਰ ਚੰਦੂ ਕੇ ਸੰਗਰੀ[4] ਡਾਲੇ॥੬॥ਹਾਥ ਚੰਡਾਲੀਨ ਕੇ ਗਹਿਵਾਈ।ਆਨਨੋ ਗੁਰੁ ਬਜ਼ਾਰ ਕੇਚਾਈਂ। ਦੁਰਬਲ ਭਯੋ ਸਜ਼ਾਇਨ ਦੀਨਿ[5]। ਜਰਾ ਆਰਬਲ ਬਡ੍ਹਿ ਬਲ ਹੀਨ ॥

[1]ਆਪੇ ਹੀ ਚੜ੍ਹ ਆਉਂਗੇ। [2]ਤਦੋਂ ਮੱਦਦ ਆਪਣੇ ਸਾਥ ਚੜ੍ਹਾਈ। [3]ਭਾਵ ਸ਼੍ਰੀ ਗੁਰੂ ਜੀ ਨੇ। [4]ਸੰਗਲੀ। [5]ਸਜ਼ਾਵਾਂ ਦੇ ਦਿੱਤਿਆਂ। *ਪਾਤਸ਼ਾਹ ਦੇ ਇਸ ਸੁਨੇਹੇ ਤੋਂ ਸਾਫ ਹੈ ਕਿ ਉਹ ਰਾਜਨੈਤਕ ਚਾਲ ਚੱਲ ਰਿਹਾ ਹੈ।

੭॥ ਸਿਰ ਮੁਖ ਪਰ ਸੁਪੇਦ ਕੇ ਬਾਰੇ[1]। ਸਭਿ ਮੁੰਡਵਾਇ ਮੂਤ ਕੋ ਡਾਰੇ। ਇਕ ਵਿਰਾਟਕਾ ਹਾਟਿ ਮੰਗਾਵੈਂ। ਪਨਹੀ ਪੰਚ ਬਿਠਾਇ ਲਗਾਵੈਂ॥੮॥ਪੁਨ ਦੁਕਾਨ ਦੂਜੀ ਲੈ ਜਾਵੈਂ। ਤਿਸੀ ਪ੍ਰਕਾਰ ਤਹਾਂ ਬੈਠਾਵੈਂ। ਪੁਰਿ ਕੇ ਬਾਰਿਕ ਹੁਇ ਸਮੁਦਾਇ। ਹਰਖ ਧਾਰਿ ਸੁਨਿ ਆਵਤਿ ਧਾਇ॥ ੯॥ ਚੰਦੁ ਮਹੰਤ ਬਨਜੋ ਜਨੁ ਨੀਕਾ। ਮਸਤਕ ਚੋਟ ਲਗੀ ਜਨੁ ਟੀਕਾ। ਗਰ ਜੂਤਨ ਕੀ ਮਾਲ ਬਿਸਾਲਾ। ਤ੍ਰਿਣ ਕੋ ਚੌਰ ਕਰਹਿੰ ਤਿਸ ਕਾਲਾ॥ ੧੦॥ਬ੍ਰਿੰਦ ਬਾਲਕੇ ਸੰਗ ਜੁ ਚੇਲੇ। ਧੂਰ ਮੁਸ਼ਟ ਜਨੁ ਅਲਤਾ ਮੇਲੇ। ਮਿਲਹਿੰ ਬਿਲੋਕਤਿ ਪਨਹੀ ਮਾਰਹਿੰ। ਮਨੋ ਭੇਟ ਦੇ ਜਨਮ ਸੁਧਾਰਹਿੰ॥ ੧੧॥ ਅਨਿਕ ਪ੍ਰਕਾ-ਰਨਿ ਗਾਰਿ ਨਿਕਾਰਤਿ। ਸਿਸੁ ਚੇਲੇ ਜਨੁ ਸੁਜਸੁ ਉਚਾਰਤਿ। ਸਗਰੇ ਪੁਰਿ ਬਜ਼ਾਰ ਮਹਿੰ ਫੇਰਾ[2]। ਜਨੁ ਪੂਜਾ ਹਿਤ ਪਾਵਤਿ ਫੇਰਾ[3] ॥੧੨॥ ਦੇਖਿ ਦੇਖਿ ਬੋਲਹਿੰ ਸਿਖ ਸਯਾਨੇ। 'ਇਹ ਗੁਰੁ ਦ੍ਰੋਹੀ ਮੂਢ ਮਹਾਨੇ। ਸ਼੍ਰੀ ਹਰਿ ਗੋਬਿੰਦ ਰਿਸ ਕਰਿ ਭਾਰੀ।ਗਹਨਿ ਪ੍ਰਤੱਗਯਾ ਕਠਨ ਉਚਾਰੀ॥੧੩॥ ਕਰੀ ਸਪਥ–ਬਡ ਪਾਤਕ ਹੋਇ[4]–। ਸੁਨਿ ਕਰਿ ਨਿਸ਼ਚਾ ਕਰਹਿ ਨ ਕੋਇ।– ਬਾਲਬੈਸ ਤੇ ਭਾਖਹਿੰ ਆਨਿ[5]।ਕਿਮ ਇਸਗਹਹਿੰ ਜੁ ਸ਼ਾਹੁ ਦਿਵਾਨ॥੧੪॥ ਜੋ ਸਗਰੀ ਅਵਿਨੀ ਕੋ ਮਾਲਿਕ।ਤਿਸ ਕੀ ਕਾਰ ਇਸੀ ਕੋ ਤਾਲਿਕ[6]।ਛਲ ਬਲ ਤੇ ਪੂਰਨ ਖਲ ਖੋਟਾ। ਜਿਸਕੋ ਹੁਕਮ ਨ ਕਿਨਹੂੰ ਹੋਟਾ॥੧੫॥ਗਹਨੋ ਜਾਇ ਕਿਮ ਔਖਿਧ ਬਾਤ। ਤਊ ਮਹਾਂ ਗੁਰੁ ਦ੍ਰੋਹੀ ਗਾਤਿ[7]। ਤਿਸ਼ਟ ਸਕਹਿ ਨਹਿੰ[8] ਮੂਰਖ ਮਾਨੀ। ਪਾਪ ਬਿਸਾਲ ਕਰਹਿ ਇਸ ਹਾਨੀ–॥੧੬॥ ਹੁਤੀ ਪ੍ਰਤੀਤਿ ਨ ਗਹਿਬੇ ਯਾਹੂ[9]। ਸ਼੍ਰੀ ਸਤਿਗੁਰੁ ਜੋਧਾ ਬਡ ਬਾਹੂ। ਕਰੀ ਪ੍ਰਤੱਗਯਾ ਪੂਰਨ ਸਾਰੀ। ਗਹਿ ਮਾਰਨੋ ਪਿਤ ਸ਼ੱਤ੍ਰੂ ਕੁਚਾਰੀ ॥੧੭ ॥ ਦਾਵਾ ਕਰਨਿ ਧੰਨ ਗੁਰ ਕੇਰਾ।ਇਹ ਗਜ ਮਾਰਨੋ ਮਸਤੋ ਬਡੇਰਾ[10]। ਇਤਯਾਦਿਕ ਨਰ ਬਾਤ ਬਨਾਵੈਂ। ਸ਼੍ਰੀ ਹਰਿ ਗੋਬਿੰਦ ਕੋ ਜਸ ਗਾਵੈਂ॥੧੮॥ ਕੋਠਨਿ ਪਰ ਅਰੁ ਪੌਰਾਨ ਬੀਚ। ਤ੍ਰਿਯ ਗਨ ਪਿਖਿ ਫਿਟਕਹਿੰ ਲਖਿ ਨੀਚ।'ਗੁਰੁ ਦ੍ਰੋਹੀ

[1]ਵਾਲ। [2]ਫੇਰਿਆ। [3]ਮਾਨੋਂ (ਮਹੰਤ ਨੇ) ਪੂਜਾ ਲੈਣ ਵਾਸਤੇ ਫੇਰਾ ਪਾਇਆ ਹੈ। [4](ਮੈਨੂੰ) ਪਾਪ ਲੱਗੇ (ਜੇ ਸਹੁੰ ਪੂਰੀ ਨਾ ਹੋਵੇ ਤਾਂ ਦੇਖੋ ਰਾਸ ੪ ਅੰਸੂ ੪੦ ਅੰਕ ੩੦ ਤੋਂ ੩੪)। [5]ਉਮਰਾ ਤਦੋਂ ਬਾਲਕ ਸੀ (ਜਦੋਂ) ਪ੍ਰਤੱਗਯਾ ਆਖੀ ਸੀ। (ਅ) ਬਚਪਨ ਤੋਂ ਹੀ (ਗੁਰੂ ਜੀ) ਅਨੋਖੀਆਂ ਗੱਲਾਂ ਕਰਦੇ ਹਨ। [6]ਸਪੁਰਦ। [7]ਇਸਦਾ ਸਰੀਰ ਮਹਾਂ ਗੁਰਦ੍ਰੋਹੀ ਹੈ। (ਅ) ਗੁਰੂ ਸਰੀਰ ਨਾਲ ਮਹਾਨ ਧ੍ਰੋਹ ਕਰਨ ਵਾਲਾ ਹੈ (ਇਸ ਕਰਕੇ)। [8]ਟਿਕ ਨਹੀਂ ਸਕੇਗਾ। [9]ਜਿਸ ਦੇ ਫੜੇ ਜਾਣ ਦੀ (ਲੋਕਾਂ ਨੂੰ) ਪ੍ਰਤੀਤ ਨਹੀਂ ਸੀ।

ਕੋ ਹੁਇ ਅਸ ਹਾਲ। ਮਰਿ ਕਰਿ ਪਰਿਹੈ ਨਰਕ ਬਿਸਾਲ' ॥ ੧੯ ॥ ਬਹੁ ਸਜ਼ਾਇ ਦੇ ਜਾਇ ਬਿਠਾਵਾ। ਸਮ ਚੌਡਾਲਨਿ ਮੇਲਿ ਮਿਲਾਵਾ। ਖਾਨ ਪਾਨ ਤਿਨ ਹੀ ਸੋਂ ਕਰੈ। ਜੂਤਨਿ ਸੀਸ ਕਸ਼ਟ ਕੋ ਭਰੈ॥੨੦॥ਇਕ ਦੁਇ ਦਿਨ ਗੁਰੁ ਸਦਨ ਬਿਤਾਏ। ਖਾਂ ਵਜ਼ੀਰ ਬਹੁ ਬਿਨੈ ਅਲਾਏ। ਭਏ ਤਯਾਰ ਲਵ-ਪੁਰਿ ਕੋ ਜਾਨੇ। ਦਰਸ ਕਰਨੋ ਸਭਿ ਗੁਰੂ ਸਥਾਨੇ ॥ ੨੧॥ ਜਾਇ ਮਾਤ ਕੋ ਸੀਸ ਨਿਵਾਵਾ। ਗਰੇ ਲਗਾਇ ਕੰਠ ਭਰਿ ਆਵਾ। ਪ੍ਰਿਯ ਪੁੱਤ੍ਰ ਮੁਖ ਦੇਖਿ ਬਿਸਾਲਾ। ਬਿਛੁਰਨ ਤੇ ਦੁਖ ਲਹਿ ਤਿਸ ਕਾਲਾ ॥੨੨॥ ਸ਼੍ਰੀ ਹਰਿਗੋਬਿੰਦ ਧੀਰਜ ਦੀਨਿ। 'ਲਵਪੁਰਿ ਨਿਕਟ ਆਪ ਕੇ ਚੀਨ। ਨਿਤ ਸੁਧਿ ਪ੍ਰਾਪਤਿ ਕੁਸ਼ਲ ਸਰੀਰ। ਯਾਂ ਤੇ ਜਾਨਿ ਲੇਹੁ ਨਿਜ* ਤੀਰ' ॥੨੩ ॥ ਨਮੋ ਕਰਤਿ ਨਿਕਸੇ ਪੁਨ ਬਾਹਰ। ਸਭਿ ਨਰ ਕਰਤਿ ਚਵਨ ਕੋ ਆਹਰ। ਕਿਤਿਕ ਚਮੂੰ ਨਿਜ ਨਗਰ ਟਿਕਾਈ।ਕੇਤਿਕ ਅਪਨੇ ਸੰਗ ਚਢਾਈ॥੨੪॥ ਸਕਲ ਮਸੰਦਨ ਨਿਕਟ ਨਿਹਾਰਿ। ਸੌਂਪੀ ਜਥਾ ਜੋਗ ਘਰ ਕਾਰਿ। ਚਪਲ ਤੁਰੰਗ ਬਲੀ ਪਰ ਚਢੇ। ਧੌਂਸਾ ਬਜਨੋ ਅਨੰਦ ਉਰ ਬਢੇ ॥ ੨੫ ॥ ਸੰਗ ਵਜ਼ੀਰ ਖਾਨ ਕੋ ਲੀਨਿ। ਲਵਪੁਰਿ ਪੰਥ ਪਯਾਨੋ ਕੀਨਿ। ਜੇਠਾ ਕਰਿ ਚੰਦੂ ਤਕ-ਰਾਈ। ਕਰੇ ਸੰਗਿ ਕਹਿ ਨਰ ਸਮੁਦਾਈ॥੨੬॥ਗਹਨੋ ਚੌਡਾਲਨਿ ਮਾਰਗ ਚਾਲਾ। ਰਿਦੇ ਬਿਸੂਰਤਿ ਬਹੁਤ ਬਿਹਾਲਾ।–ਕਜ਼ਾ ਮੁਝ ਸਾਥ ਸ਼ਾਹੁ ਨੇ ਕਰਨੋ।ਏਕ ਬਾਰ ਹੀ ਕਹਿ ਪਰਹਰਨੋ[1] ?–॥ ੨੭ ॥ ਨਿਸਾ ਪਰੀ ਡੇਰਾ ਗੁਰ ਕੀਨਿ। ਖਾਨ ਪਾਨ ਸੁਪਤੇ ਸੁਖ ਲੀਨਿ। ਦਿਵਸ ਆਗਲੇ ਜਾਇ ਪਹੁੰਚੇ। ਪਿਖੇ ਨਗਰ ਕੇ ਮੰਦਿਰ ਊਚੇ ॥੨੮॥ ਰਿਦੇ ਬਿਚਾਰ ਸਿਵਰ ਕੋ ਘਾਲਾ। ਥਾਨ ਮੁਜੰਗੀ† ਲਖਨੋ ਨਿਰਾਲਾ। ਉਤਰ ਪਰੇ ਗੁਰ ਕੋ ਸਭਿ ਹੇਰਾ।ਨਿਜ ਨਿਜ ਮਿਸਲ ਕੀਨਿ ਤਹਿਂ ਡੇਰਾ ॥੨੯॥ਇਕ ਸਮ ਬਲੀ ਤੁਰੰਗ ਲਗਾਏ। ਉਤਰੇ ਸੁਭਟ ਤਹਾਂ ਸੁਖ ਪਾਏ। ਜਾਇ ਵਜ਼ੀਰ ਖਾਨ ਤਤਕਾਲਾ। ਸੁਧਿ ਦੀਨੀ ਕਹਿ ਸ਼ਾਹੁ ਬਿਸਾਲਾ ॥੩੦॥ 'ਉਤਰੇ ਗੁਰੂ ਮੁਜੰਗੀ ਆਇ। ਪਹੁੰਚੇ ਅਬਹਿ ਹੇਰਿ ਤੁਮ ਭਾਇ'। ਸੁਨਿ ਹਜ਼ਰਤ ਆਇਸੁ ਤਬਿ ਦੀਨਿ। 'ਸਭਿ

---

[1]ਕਿਉਂ ਦੂਰ ਕੀਤਾ (ਅ) ਹੁਕਮ ਦੇਕੇ ਦੂਰ ਕਰ ਦਿੱਤਾ। *ਪਾ:–ਨਿਤ। †ਇਹ ਤਦੋਂ ਪਿੰਡ ਹੁੰਦਾ ਸੀ, ਹੁਣ ਠੰਢੀ ਸੜਕ ਦੇ ਗਿਰਦ ਜੋ ਵੱਸੋਂ ਨਵੀਂ ਹੋਈ ਹੈ, ਉਸ ਵਿਚ ਮਿਲਕੇ ਸਿਵਲ ਲਾਈਨ ਵਿਚ ਸ਼ਹਿਰ ਦਾ ਹਿੱਸਾ ਹੋ ਗਿਆ ਹੈ, ਯਾਦਗਾਰੀ ਗੁਰਦੁਆਰਾ ਏਸ ਟਿਕਾਣੇ ਮੌਜੂਦ ਹੈ, ਗੁਰਦੁਆਰੇ ਦੇ ਅਗੋਂ ਲੰਘਦੀ ਸੜਕ ਦਾ ਨਾਉਂ ਹੁਣ 'ਟੈਂਪਲ ਰੋਡ' ਪੈ ਗਿਆ ਹੈ

ਸੁਧਿ ਲੀਜਹਿ ਗੁਰੂ ਪ੍ਰਥੀਨਿ ॥੩੧॥ ਸੇਵਾ ਕਰਹੁ ਸਰਬ ਹੀ ਰੀਤਿ। ਬੂਝਹੁ ਜਾਇ ਪਾਸਿ ਸੁਧਿ ਨੀਤਿ'। ਸੁਨਿ ਵਜ਼ੀਰਖਾਂ ਹਰਖਤਿ ਹੋਇ। ਕਰੀ ਤਥਾ ਹਜ਼ਰਤ ਕਹਿ ਜੋਇ ॥ ੩੨ ॥ ਏਕ ਨਿਸਾ ਕਰਿਕੈ ਗੁਰੁ ਬਾਸਾ। ਭਈ ਪ੍ਰਭਾਤਿ ਬਿਸਾਲ ਪ੍ਰਕਾਸ਼ਾ। ਪਠਨੋ ਸਿੱਖ ਬਹੁ ਕਰਨੋ ਕਰਾਹੂ। ਗੁਰੁ ਚਲ ਹੈਰਨਿ ਰਿਦੇ ਉਮਾਹੂ ॥੩੩॥ ਜੇਠਾ ਆਦਿਕ ਲੇਕਰਿ ਸਾਥ। ਨਗਰ ਪ੍ਰਵੇਸੇ ਸ਼੍ਰੀ ਗੁਰੁ ਨਾਥ। ਸਤਿਗੁਰ ਰਾਮਦਾਸ ਜਹਿ ਜਨਮੇਂ। ਗਮਨੇ ਪ੍ਰਥਮ ਭਾਉ ਧਰਿ ਮਨ ਮੇਂ ॥ ੩੪ ॥ ਕਰਿ ਦਰਸ਼ਨ ਕੋ ਸੀਸ ਨਿਵਾਯੋ। ਕਹਿ ਪੰਚਾਮ੍ਰਿਤ ਬਹੁ ਬਰਤਾਯੋ। ਸੋਢੀ ਕੁਲ ਭੂਖਨ ਕੇ ਥਾਨ। ਕਿਤਿਕ ਸਮੇਂ ਬੈਠੇ ਸੁਖ ਮਾਨਿ ॥ ੩੫ ॥ ਸ਼੍ਰੀ ਗੁਰੂ ਰਾਮਦਾਸ ਧੂਮਸਾਲਾ। ਕੀਨਿ ਚਿਨਾਵਨਿ ਪੁੰਨ ਬਿਸਾਲਾ। ਪੁਨ ਉਠਿ ਤਿਸ ਕੋ ਦਰਸ਼ਨ ਕਰਨੋ। ਥਾਨ ਬਡਨਿ ਕੋ ਪਿਖਿ ਸੁਖ ਭਰਨੋ ॥ ੩੬ ॥ ਬਹੁਰ ਬਾਵਲੀ ਜਹਾਂ ਬਨਾਈ। ਮੱਜਨ ਕੀਨਿ ਤਹਾਂ ਗੁਰੁ ਜਾਈ। ਬਹੁਤ ਪ੍ਰਸਾਦਿ ਬੂਤਾਇ ਅਨੰਦੇ। ਸੰਗਤਿ ਸਿੱਖ ਮਿਲੇ ਬਹੁ ਬ੍ਰਿੰਦੇ ॥੩੭॥ ਪੁਨ ਸ੍ਰੀ ਹਰਿਗੋਬਿੰਦ ਬਖਾਨਾ'ਜਹਾਂ ਹਮਾਰੇ ਪਿਤ ਕੋਥਾਨ। ਤਨ ਕੋ ਤਜਾਗ ਬਿਕੁੰਠ ਸਿਧਾਰੇ। ਤਹਿੰ ਲੈ ਚਲਹੁ ਸੁ ਪੁੰਨ* ਨਿਹਾਰੇ'' ॥ ੩੮ ॥ ਤਬਿ ਜੇਠਾ ਲੰਗਾਹ ਅਗਾਰੀ। ਲੈ ਤਹਿੰ ਚਲੇ ਲੋਕ ਸੰਗ ਝਾਰੀ[2]। ਜਾਇ ਸਥਾਨ ਸੁ ਗੁਰੁ ਦਿਖਾਵਾ। ਭਯੋ ਪ੍ਰਸੰਗ ਸੁ ਸਕਲ ਸੁਨਾਵਾ ॥ ੩੯ ॥ 'ਚੰਦੂ ਦੁਸ਼ਟ ਕੋ ਘਰ ਤੇ ਆਏ। ਇਹ ਤਟ ਔਰਾਵਤੀ ਨਹਾਏ। ਜਪੁਜੀ ਪਾਠ ਕੀਨਿ ਇਕ ਮਨ ਤੇ। ਪੌਢ ਪਧਾਰੇ ਨਿਕਸੇ ਤਨਤੇ[3]॥੪੦॥ ਸੁਨਿ ਸੁਨਿ ਲਵਪੁਰਿ ਕੀ ਬਡ ਸੰਗਤਿ। ਆਨਿ ਕਰਨੋ ਉਤਸਵ ਕਰਿ ਪੰਗਤਿ। ਸ਼ਬਦ ਕੀਰਤਨ ਫੂਲ ਬਿਸਾਲੇ। ਕਰਿ ਸਸਕਾਰ† ਭਲੀ ਬਿਧਿ ਨਾਲੇ'॥ ੪੧ ॥ ਸ਼੍ਰੀ ਹਰਿ ਗੋਬਿੰਦ ਸੁਨ ਤਿਹ ਸਮੋ। ਸੀਸ ਨਿਵਾਇ ਜੋਰਿ ਕਰ ਨਮੋ। ਕਰੀ ਪ੍ਰਕਰਮਾ ਪੁਸ਼ਪ ਚਢਾਏ। ਪੰਚਾਮ੍ਰਿਤ ਤਹਿੰ ਬ੍ਰਿੰਦ ਬੂਤਾਏ ॥ ੪੨ ॥ ਨਿਜ ਕਰ ਸੋਂ ਕਰਿ ਮੰਜੀ ਥਾਨ। ਬਚ ਲੰਗਾਹ ਸੰਗ ਕੀਨਿ ਬਖਾਨ। 'ਤੂੰ ਪਿਤ ਕੋ ਪ੍ਰਿਯ ਰਹੁ ਇਸ ਥਾਨ। ਦੀਪਕ ਆਦਿ ਸੇਵ ਕਹੁ ਠਾਨਿ ॥ ੪੩ ॥ ਜੇਸ਼ਠ ਸ਼ੁਦੀ ਚੌਥ ਦਿਨ ਮਾਂਹੀ। ਦਰਸ਼ਨ ਕਰੇ ਕਾਮਨਾ ਪਾਹੀ। ਸਮੈ ਪਾਇ ਕਰਿ ਸੁੰਦਰ ਥਨੈ। ਦਰਸ਼ਨ ਤੇ ਪਾਪਨਿ ਗਨ ਹਨੈ' ॥ ੪੪ ॥ ਸੁਨਿ

[1]ਸੋ ਪਵਿੱਤ੍ਰ ਥਾਂ ਦੇਖੀਏ। [2]ਬਹੁਤੇ। [3]ਸਰੀਰ ਤੋਂ ਨਿਕਲਕੇ (ਨਿਜਧਾਮ) ਨੂੰ ਗਏ।
*ਪਾ:–ਥਾਨ। †ਵੇਖੋ ਰਾਸ ੪ ਅੰਸੂ ੩੮ ਅੰਕ ੨੬ ਦੀ ਹੇਠਲੀ ਟੂਕ।

ਲੰਗਾਹ ਹਰਖ ਕੋ ਧਾਰੀ। ਬੈਠਨੋ ਬਨਿ ਕਰਿ ਤਹਾਂ ਪੁਜਾਰੀ। ਕਰਤਿ ਰਹਨੋ ਤਿਸ ਥਲ ਕੀ ਸੇਵਾ। ਪਹੁੰਚਨੋ ਅੰਤ ਨਿਕਟ ਗੁਰਦੇਵਾ ॥ ੪੫ ॥ ਇਮ ਦਰਸ਼ਨ ਪਰਸਨ ਕਰਿ ਸਾਰੇ। ਸੰਗ ਬ੍ਰਿੰਦ ਨਰ ਗੁਰੂ ਸਿਧਾਰੇ। ਡੇਰੈ ਬਿਖੈ ਬਿਰਾਜੇ ਜਾਇ। ਬੈਠੇ ਬਡੋ ਦਿਵਾਨ ਲਗਾਇ ॥ ੪੬ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੌ 'ਲਵਪੁਰਿ ਗੁਰ ਆਗਵਨ' ਪ੍ਰਸੰਗ ਬਰਨਨੰ ਨਾਮ ਦਸਮੋਂ ਅੰਸੁ ॥ ੧੦ ॥

੧੧. [ਚੰਦੂ ਦੀ ਮੌਤ]।

ਦੋਹਰਾ ॥ ਲਵਪੁਰਿ ਕੀ ਸੰਗਤ ਸਕਲ ਸਯਾਨੇ ਸਿੱਖ ਮਹਾਨ। ਭਏ ਇਕੱਤ੍ਰ ਪਵਿੱਤ੍ਰ ਹ੍ਵੈ ਲੀਨਿ ਉਪਾਇਨ ਪਾਨ ॥ ੧ ॥ ਚੌਪਈ ॥ ਕਿਨਹੂੰ ਪੰਚਾਮ੍ਰਿਤ ਕਰਿਵਾਯੋ। ਬਸਤ੍ਰ ਬਿਭੂਖਨ ਕੋ ਸਿਖ ਲਯਾਯੋ। ਮਿਲਿ ਸਗਰੇ ਸਤਿਗੁਰੁ ਢਿਗ ਆਏ। ਧਰਹਿੰ ਅਕੋਰਨਿ ਸੀਸ ਨਿਵਾਏ ॥ ੨ ॥ ਬੈਠਿ ਗਏ ਦਰਸ਼ਨ ਕੋ ਕਰਿਹੀਂ। ਸੁੰਦਰ ਰੂਪ ਹੇਰਿ ਮੁਦ ਧਰਿਹੀਂ। ਤਿਨ ਮਹੁ ਜੋਤਿਕ ਥੇ ਸਿਖ ਸਯਾਨੇ। ਕਰ ਕੋ ਜੋਰਤਿ ਬਾਕ ਬਖਾਨੇ ॥ ੩ ॥ 'ਰਾਵਰਿ ਨੇ ਗੁਰੁ ਦ੍ਰੋਹੀ ਗਹਨੋ। ਸੰਗਤਿ ਸੁਨਿ ਅਨੰਦ ਬਹੁ ਲਹਨੋ। ਨਹਿੰ ਜੀਵਤਿ ਕੋ ਛੋਰਨਿ ਕੀਜੈ। ਦੀਰਘ ਅਪਰਾਧੀ ਲਖਿ ਲੀਜੈ ॥ ੪ ॥ ਜਥਾ ਸ਼ਕਤਿ ਹਮ ਜਤਨ ਕਰੈ ਤਬਿ। ਏਕ ਨ ਚਲਨਿ ਦੀਨਿ, ਥਿਰਥੇ ਸਭਿ। ਦ੍ਵਾਰ ਕਿਵਾਰ ਅਸੰਜਤਿ ਕਰੈ। ਗੁਰੁ ਨਹਿੰ ਪਿਖਨਿ ਦੀਏ ਪਰਹਰੈ ॥ ੫ ॥ ਜੁਗ ਲੋਕਨਿ ਇਸ ਨਰਕ ਭੁਗਾਵੋ। ਦੇ ਸਜ਼ਾਇ ਇਸ ਪ੍ਰਾਨ ਬਿਤਾਵੋ'। ਸੁਨਿ ਸ਼੍ਰੀ ਮੁਖ ਤੇ ਤਬਿ ਫੁਰਮਾਯੋ। 'ਜਿਮ ਇਨ ਕੀਨਿ ਤਥਾ ਫਲ ਪਾਯੋ ॥ ੬ ॥ ਬਡ ਕਸ਼ਟਨਿ ਕੋ ਇਹ ਅਧਿਕਾਰੀ। ਅਪਦਾ ਭੁਗਤਹਿ ਕ੍ਵੈ ਨ ਉਬਾਰੀ[1]। ਅਬਿ ਜੀਵਤਿ ਛੁਟਿਬੋ ਕਿਮ ਹੋਇ।ਹਲਤ ਪਲਤ ਸੰਕਟ ਸਹਿ ਸੋਇ'॥ ੭ ॥ ਸੁਨਿ ਸੰਗਤਿ ਸਗਰੀ ਹਰਖਾਈ। ਉਠੀ ਬਹੁਰ ਗੁਰੁ ਆਗਜ਼ਾ ਪਾਈ। ਜਹਿੰ ਚੰਦੂ ਚੰਡਾਲਨਿ ਬੀਚ। ਲਗੇ ਬਿਲੋਕਨਿ ਬੈਠਨੋ ਨੀਚ ॥ ੮ ॥ ਦੇਤਿ ਸਜ਼ਾਇ ਘਾਵ[2] ਤਨ ਪਰੇ। ਕਿਰਮ ਸਮੂਹਨਿ ਤੇ ਸੋ ਭਰੇ। ਆਂਖਨ ਤੇ ਅੰਧਾ ਹੁਇ ਗਯੋ। ਨੀਚ ਗ੍ਰੀਵ ਸਿਰ ਊਚ ਨ ਕਿਯੋ ॥ ੯ ॥ ਕਬਿ ਕਬਿ ਤਨ ਤੇ ਕਿਰਮ ਨਿਕਾਸੈ। ਦੁਰਗੰਧ* ਅਧਿਕ, ਬਹੈਂ ਕਿਮ ਪਾਸੈ। ਪਨਹੀ ਕੁਛਕ ਮਾਰਿ ਕਰਿ ਮੁਹੋਨਹਿੰ ਬਹੁ ਹਨੀ,ਜਾਇ ਨਹਿੰ ਮਰੈ ॥ ੧੦ ॥ ਸੰਗਤਿ ਅਪਨੇ ਸਦਨ ਸਿਧਾਰੀ। ਕੀਰਤਿ ਗੁਰੁ ਕੀ ਬਦਨ ਉਚਾਰੀ। 'ਸ਼੍ਰੀ ਹਰਿ ਗੋਬਿੰਦ ਧੰਨ

[1] ਕੋਈ ਨਹੀਂ ਬਚਾ ਸਕੇਗਾ। [2] ਜ਼ਖਮ। *ਪਾ:—ਦੁਰਬਲ।

ਮਹਾਂਨੇ। ਪਿਤ ਬਦਲਾ ਲੀਨੋ ਰਿਪੁ ਹਾਨੇ' ॥੧੧॥ ਇਸ ਬਿਧਿ ਪੰਦ੍ਰਹਿ ਦਿਵਸ ਬਿਤਾਏ। ਕਬਿ ਕਬਿ ਸ਼ਾਹੁ ਮਿਲਹਿ ਢਿਗ ਆਏ। ਕਬਿ ਸਤਿਗੁਰੁ ਕੋ ਨਿਕਟ ਬੁਲਾਵੈ। ਦਰਸ਼ਨ ਕਰਹਿ ਬੋਲਿ ਹਰਖਾਵੈ ॥੧੨॥ ਪੁਰਿ ਕੇ ਸਿਖ ਸੇਵਕ ਦਰਸੈਤੇ। ਪਾਇ ਕਾਮਨਾ ਕੋ ਹਰਖੈਤੇ। ਦੇਸ਼ ਬਿਦੇਸ਼ਨਿ ਸੰਗਤਿ ਆਵੈ। ਬੰਦਹਿ ਸਤਿਗੁਰੁ ਭੇਟ ਚਢਾਵੈ॥ ੧੩ ॥ ਨਿਤ ਪ੍ਰਤਿ ਨਏ ਹੋਤਿ ਉਤਸਾਹੂ। ਰਹੈ ਭੀਰ ਬਹੁ ਗੁਰ ਕੇ ਪਾਹੂ। ਚੰਦੂ ਪੁਰਿ ਮਹਿੰ ਫੇਰਨਿ ਹੋਤੂ। ਰਹਿ ਜੇਠਾ ਇਸ ਚਾਹ ਸਮੇਤ ॥ ੧੪ ॥–ਇਸ ਪਾਪੀ ਕੀ ਦਸ਼ਾ ਕੁਢਾਲੀ। ਪਿਖਹਿੰ ਨਾਰਿ ਨਰ ਭਾ ਬੁਰ ਹਾਲੀ। ਸਤਿਗੁਰੁ ਕੋ ਬਦਲੋ ਉਰ ਜਾਨਹਿੰ। ਸ਼ਰਧਾ ਵਧਹਿ ਅਨੰਦ ਕੋ ਠਾਨਹਿੰ–॥ ੧੫॥ ਸ਼੍ਰੀ ਹਰਿ ਗੋਵਿੰਦ ਤੇ ਚਿਤ ਸੰਕਹਿੰ।–ਕ੍ਰਿਪਾ ਨ ਕਰਹਿੰ ਜਾਨਿ ਸਮ ਰੰਕਹਿ–। ਇਕ ਦਿਨ ਬੈਠਿ ਚਲਾਇ ਪ੍ਰਸੰਗ। 'ਇਹਾਂ ਦੁਸ਼ਟ ਨੇ ਕਰਨੋ ਕੁਢੰਗ ॥ ੧੬ ॥ ਗੁਰੂ ਅਵਗਜ਼ਾ ਪਿਖਿ ਨਰ ਨਾਰੀ। ਸਭਿਹਿਨਿ ਹਾਹਾਕਾਰ ਉਚਾਰੀ। ਪ੍ਰੇਮੀ ਮਹਾਂ ਬਿਲਾਪ ਕਰੈਤੇ। ਸੰਕਟ ਸ਼ੋਕ ਬਿਸਾਲ ਧਰੈਤੇ ॥ ੧੭ ॥ ਦੁਰਿ ਦੁਰਿ ਮਿਲਿਮਿਲਿ ਗਾਰ ਨਿਕਾਰਤਿ।–ਸ਼੍ਰੀ ਗੁਰ ਪ੍ਰਭੂ ਇਸ ਕਨੋਂ ਨਹਿੰ ਮਾਰਤਿ–। ਜਥਾ ਦੁਖਿਤਿ ਹੋਏ ਤਿਸ ਕਾਲ। ਧਰਿ ਸਨੇਹ ਸਤਿਗੁਰੂ ਕ੍ਰਿਪਾਲ ॥੧੮॥ ਤਿਸ ਦੁਖ ਤੇ ਅਬਿ ਦੁਗਨ ਅਨੰਦ। ਧਾਰਹਿੰ ਪੁਰਿ ਕੇ ਨਰ ਤ੍ਰਿਧ ਬ੍ਰਿੰਦ। ਜਬਿ ਦੇਖਹਿੰ ਇਸ ਕੋ ਅਸ ਹਾਲ। ਸਭਿਹਿਨਿ ਕੈ ਅਭਿਲਾਖ ਬਿਸਾਲ॥ ੧੯ ॥ ਬਿਨਾ ਆਪ ਕੀ ਆਇਸੁ ਕਰੇ। ਨਹੀਂ ਦੁਸ਼ਟ ਕੋ ਲੇ ਪੁਰਿ ਬਰੇ। ਪੁਰਿ ਜਨ ਕੀ ਇੱਛਾ ਲਖਿ ਪੂਰੋ। ਫੇਰਨਿ ਬਨਹਿ ਬਜਾਰ ਜ਼ਰੂਰੋ' ॥੨੦॥ ਮੁਸਕਾਵਤਿ ਸ਼੍ਰੀ ਮੁਖ ਤੇ ਕਹਨੋ। 'ਨਰਕ ਬਿਖੈ ਪਾਵਨਿ ਅਬਿ ਚਹਨੋ। ਕਰਹੁ ਦਿਖਾਵਨਿ ਸਿਖ ਸੁਖ ਪਾਵੈਂ। ਨਹਿੰ ਮਾਰਨਿ ਦਿਹੁ ਤਨ ਬਿਨਸਾਵੈ॥ ੨੧ ॥ ਗੁਰਦ੍ਰੋਹੀ ਦੁਖ ਪ੍ਰਾਪਤਿ ਭਾਰੇ। ਹਲਤ ਪਲਤ ਮਹਿੰ ਨਿਤ ਮੁਖ ਕਾਰੇ'। ਲੈ ਆਇਸੁ ਗੁਰ ਕੀ ਤਬਿ ਗਯੋ। ਚੰਦੂ ਕੋ ਮੰਗਵਾਵਤਿ ਭਯੋ ॥ ੨੨ ॥ ਗਰ ਸੰਗਰੀ ਚੰਡਾਲਨਿ ਹਾਥ। ਲੈ ਕਰਿ ਚਲੋ ਬ੍ਰਿੰਦ ਨਰ ਸਾਥ। ਪੁਰਿ ਕੇ ਪੌਰ ਕਰਨੋ ਮੁਖ ਕਾਰਾ। ਅੰਤਰ ਪ੍ਰਵਿਸ਼ੇ ਬੀਚ ਬਜ਼ਾਰਾ ॥ ੨੩ ॥ ਹੇਰਿ ਹੇਰਿ ਬਾਲਿਕ ਗਨ ਆਏ। ਖਲ ਸਿਰ ਮੁਸ਼ਟ ਧੂਲਿ ਕੋ ਪਾਏ। 'ਇਹੁ ਗੁਰੁਦ੍ਰੋਹੀ ਕੂਰ ਕੁਪੱਤਾ'। ਇਮ ਕਹਿ ਨਰ ਗਨ ਮਾਰਤਿ ਜੁੱਤਾ ॥ ੨੪ ॥ ਕੌਡੀ ਹਾਟਨਿ ਤੇ ਮੰਗਵਾਵਤਿ। ਮਾਰਤਿ, ਜੇਠਾ ਤਿਨਹਿ ਹਟਾਵਤਿ।

"ਇਸ ਕੋ ਮਾਰਨਿ ਪੁੰਨ ਬਿਸਾਲਾ। ਹਤਨਿ ਦੇਹੁ ਹਮ ਕੋ ਇਸ ਕਾਲਾ"॥ ੨੫॥ "ਨਹਿੰ ਮਾਰਹੁ ਅਬਿ, ਇਹੁ ਮਰਿ ਜਾਈ।ਜੀਵਤਿ ਪਾਵਹਿ ਅਨਿਕ ਸਜ਼ਾਈ"। ਇਮ ਜੇਠਾ ਬਰਜਤਿ ਬਹੁ ਨਰ ਕੋ। ਤਉ ਛੁਹਾਵਤਿ ਪਨਹੀ ਸਿਰ ਕੋ ॥੨੬॥ ਸਨੈ ਸਨੈ ਮਾਰਤਿ ਚਲਿ ਜਾਤਿ। ਗੁਰੁ ਦ੍ਵੈਹੀ ਕੁਕਰ ਕੀ ਭਾਂਤਿ। ਕੋ ਕੋਠਨਿ,ਕੋ ਦ੍ਵਾਰਨ ਖਰੀ। ਕਿਤਿਕ ਅਟਾਰਨਿ ਊਪਰ ਚਰੀ॥ ੨੭॥ ਪਰਦੇ ਬੀਚ ਝਰੋਖਨਿ ਹੇਰਹਿੰ। ਰੌਰ ਪਰਤਿ ਜਿਤ ਜਿਤ ਪੁਰਿ ਫੇਰਹਿੰ। ਨਿਜ ਨਿਜ ਕਾਰ ਤਜਾਗ ਸਭਿ ਧਾਵੈਂ। ਦੇਖਿ ਧਿਕਾਰਹਿੰ ਗਾਰਿ ਸੁਨਾਵੈਂ ॥੨੮॥ ਗਰੀ ਗਰੀ ਮਹਿੰ ਫੇਰਨਿ ਕੀਨਾ। ਬੀਚ ਬਜ਼ਾਰਨਿ ਸਭਿ ਦਿਖਿ ਲੀਨਾ। ਕਰਮ ਕਾਲ ਤੇ ਤਹਿੰ ਚਲਿ ਆਯੋ। ਗੁਰੁ ਹਿਤ ਜਹਿੰ ਤੇ ਰੇਤ ਮੰਗਾਯੋ ॥ ੨੯॥ ਅਗਨ ਤਪਾਵਤਿ ਊਪਰ ਡਾਰਨੋ। ਤਿਸ ਭਠਿਆਰੇ ਦੁਸ਼ਟ[a] ਨਿਹਾਰਨੋ। ਮਹਾਂ ਕ੍ਰੋਧ ਜਿਸ ਕੇ ਉਰ ਛਾਯੋ। ਦੇਖਿ ਨ ਸਕਹਿ ਆਇ ਅਗਵਾਯੋ ॥ ੩੦ ॥ ਕੜਛਾ ਤਪਤ ਹੁਤੋ ਤਿਸ ਹਾਥ। ਇਤ ਉਤ ਰੇਤ ਕਰਹਿ ਤਿਹ ਸਾਥ। ਨਿਕਟ ਹੋਇ ਜਬਿ ਉਲੰਘਨਿ ਲਾਗਾ। ਬ੍ਰਿੰਦ ਬਾਲਕੇ ਪਾਛੇ ਆਗਾ ॥੩੧॥ ਰੌਰ ਪਰਤਿ ਜਿਸਕੇ ਸੰਗ ਆਵਤਿ। 'ਭੂਆ ਬਡੋ' ਸਮੂਹ ਅਲਾਵਤਿ । ਰਿਸ ਤੇ ਕਰਛਾ ਤਪਤਿ ਉਠਾਯੋ। ਗੁਰੁ ਦ੍ਵੈਹੀ ਕੀ ਦਿਸ਼ਾ ਚਲਾਯੋ ॥੩੨॥ 'ਮਹਾਂ ਪਾਤਕੀ ਆਵਤਿ ਨੇਰੇ। ਦੇ ਪਰ-ਛਾਵੋਂ[b] ਜਾਹੁ ਪਰੇਰੇ'। ਕਰਛਾ ਲੋਹ ਗਰਵ ਅਤਿ ਤਾਤੋ[c]। ਲਗਯੋ ਦੁਸ਼ਟ ਕੇ ਉਦਰ ਬਿਘਾਤੋ[d] ॥ ੩੩ ॥ ਤੀਛਨ ਕੌਰ[e] ਚਰਮ ਕੋ ਚੀਰਾ। ਮਨਹੁੰ ਚਹਤਿ ਮਿਸਿ ਅਸਤਿ ਸਰੀਰਾ[f]*। ਆਂਤ੍ਰੈ ਨਿਕਸਿ ਗਿਰੀ ਧਰ ਮਾਂਹੀ। ਪਰਯੋ ਧਰਾ ਮੁਖ 'ਹਾਇ' ਸੁ ਪ੍ਰਾਹੀ ॥ ੩੪ ॥ ਗਿਰਤਯੋ ਸੰਕਟ ਪਾਇ ਉਚਾਰਯੋ। 'ਹਰਿ ਗੁਬਿੰਦ ਮੁਹਿ ਅਵਗਤਿ ਮਾਰਯੋ। ਸੁਤਾ ਨ ਜਨਮੀ ਬਦਲਾ ਕੋਈ[g]। ਜਿਸ ਉਪਜੇ ਮਮ ਅਸ ਗਤਿ ਹੋਈ'॥੩੫॥ ਪੀਰਾ ਪਰਮ ਪਾਇ ਕਹਿ 'ਹਾਇ'। ਸਫਰੀ ਜਿਮ[h] ਤਰਫਨੋ ਬਿਲਲਾਇ†। ਲੋਟਤਿ

[a]ਲੋਕੀ ਆਖਣ , [b]ਜੇਠਾ ਆਖੇ। [c]ਦੁਸ਼ਟ (ਚੰਦੂ) ਨੂੰ। [d]ਪਰਛਾਵਾਂ ਦੇਣ ਤੋਂ। [e]ਬੜਾ ਤੇਜ਼। [f]ਜ਼ਖਮ ਕੀਤਾ। [g]ਤ੍ਰਿੰਖੀ ਨੋਕ ਨੇ। [h]ਮਾਨੋਂ ਸਰੀਰ ਅਸਤ ਹੋਣ ਦਾ (ਭਾਵ ਸਮਾਪਤੀ ਦਾ) ਬਹਾਨਾ ਹੀ ਚਾਹੁੰਦਾ ਸੀ। [i]ਧੀ ਨਹੀਂ ਸੀ ਜੰਮੀ ਕੋਈ ਬਦਲਾ (ਦੇਣਾ ਸੀ) ਭਾਵ ਮੇਰੇ ਪਾਪਾਂ ਦਾ ਬਦਲਾ ਧੀ ਦੀ ਸੂਰਤ ਵਿਚ ਮੇਰੇ ਘਰ ਜੰਮਿਆਂ ਹੈਸੀ। [j]ਮੱਛੀ ਵਾਂਗ।

*ਪਾਃ—ਸਤੀਰਾ। †ਇਤਿਹਾਸ ਗੁਰੂ ਖਾਲਸਾ (ਹਿੰਦੀ) ਨੇ ਦਿੱਲੀ ਦੀ ਮਾਰ ਨਹੀਂ ਲਿਖੀ ਏ ਲਾਹੌਰ ਵਿਚ ਹੀ ਭੜਭੂੰਜੇ ਹੋਵੇਂ ਮ੍ਰਿਤੂ ਹੋਈ ਦੱਸੀ ਹੈ।

ਅਵਨੀ ਹੋਤਿ ਬਿਹਾਲਾ। ਲੋਕ ਬਿਲੋਕਤਿ ਗਨ ਤਿਸ ਕਾਲਾ ॥੩੬॥
ਗਾਰੀ ਦੇਤਿ ਕਹੈਂ 'ਮਰਿ ਪਾਪੀ। ਤਸ ਭੁਕਤਹੁ ਜਸ ਕੀਨਸਿ ਆਪੀ'।
ਕਿਸ ਕੇ ਦਯਾ ਨ ਮਨ ਮੈਂ ਆਵੈ ।ਲਖਹਿੰ ਪਾਤਕੀ ਕੋਪ ਉਪਾਵੈਂ ॥ ੩੭॥
ਇਮ ਨਰ ਗਨ ਹੇਰਹਿੰ ਤਿਸ ਥਾਨ। ਅਤਿ ਸੰਕਟ ਤੇ ਛੂਟਹਿ ਪ੍ਰਾਨ। ਚਹੁੰ
ਦਿਸ਼ਿ ਮਾਖੀ ਕੋ ਸਮੁਦਾਇ। ਦੇਖਤਿ ਮਨ ਗਿਲਾਨ ਉਪਜਾਇ ॥ ੩੮ ॥
ਹੁਕਮ ਜਗਤਿ ਪਰ ਸਭਿ ਅਨੁਸਾਰੀ। ਧਨ ਕੀ ਕਮੀ ਨ ਸਦਨ ਮਝਾਰੀ।
ਸ਼ਾਹੁ ਸਮੀਪ ਹਿਤੂ ਸਭਿ ਕੋਈ। ਗੁਰੂ ਕੋਪ ਤੇ ਅਸ ਗਤਿ ਹੋਈ ॥ ੩੯ ॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਚੰਦੂ ਮ੍ਰਿਤਕ' ਪ੍ਰਸੰਗ ਬਰਨਨੰ ਨਾਮ ਦੈਕਾਦਸ਼ੋਂ' ਅੰਸੂ ॥ ੧੧ ॥

੧੨. [ਸ਼ਾਹ ਕਸ਼ਮੀਰ ਨੂੰ। ਚੰਦੂ ਸੁਤ ਤੇ ਮਿਹਰਵਾਨ ਮੇਲ]।

ਦੋਹਰਾ ॥ਘਟਿਕਾ ਇਕ ਤਰਫਤਿ ਰਹਜੋ ਗੁਰੂ ਦੋਹੀ ਮ੍ਰਿਤੁ ਪਾਇ। ਜੇਠੇ
ਕਹਜੋ ਚੰਡਾਲ ਸੋਂ 'ਲੇਹੁ ਔਂਚ ਗਹਿ ਪਾਇ ॥੧॥ ਚੌਪਈ ॥ ਬਿਸ਼ਟਾ ਮਹਿੰ
ਔਂਚਤਿ ਲੈ ਚਲੋ। ਵਹਿਰ ਸ਼ਹਿਰ ਤੇ ਅਧਿ ਤੁਮ ਨਿਕਲੋ। ਰਾਵੀ ਕੇ ਪ੍ਰਵਾਹ
ਮਹਿੰ ਜਾਇ। ਤਟ ਚਿਤ ਹ੍ਵੈ ਕਰਿ ਦੇਹੁ ਬਗਾਇ' ॥ ੨ ॥ ਗਹੇ ਚੰਡਾਲ
ਖੈਂਚ ਕਰਿ ਚਲੇ। ਰਾਵੀ ਤੀਰ ਹੋਇ ਕਰਿ ਖਲੇ। ਪਾਪੀ ਕੋ ਬਗਾਇ ਤਨ
ਛਾਰਾ। ਇਸ ਪ੍ਰਕਾਰ ਗੁਰੁਦ੍ਰੋਹੀ ਮਾਰਾ ॥੩॥ ਸਿੱਖਨ ਮਨ ਕੋ ਕੋਪ ਘਨੇਰੇ।
ਜਬਹਿ ਅਵੱਗਯਾ ਗੁਰ ਕੀ ਹੇਰੇ। ਗੁਰਦ੍ਰੋਹੀ ਕੋ ਪਿਖਿ ਅਸ ਹਾਲ। ਭਯੋ
ਸ਼ਾਂਤਿ ਸਭਿ ਕੋ ਤਿਸ ਕਾਲ ॥ ੪ ॥ 'ਸ਼੍ਰੀ ਹਰਿ ਗੋਵਿੰਦ ਜੋਧਾ ਬਲੀ। ਜਥਾ
ਜੋਗ ਕੀਨੀ ਇਹ ਭਲੀ। ਕਿਸ ਕੇ ਮਨ ਮਹਿੰ ਹੁਤੀ ਨ ਕੈਸੇ।ਸ਼ਾਹੁ ਦਿਵਾਨ
ਮਾਰੀਅਹਿ ਐਸੇ ॥ ੫ ॥ ਅਸ ਅਨਬਨ ਕੋ ਗੁਰੂ ਬਨਾਵੈਂ। ਬਨੀ ਬਾਤ
ਤਤਛਿਨ ਬਿਗਰਾਵੈਂ'। ਇਮ ਬਹੁ ਜਸੁ ਕੋ ਕਹਿੰ ਨਰ ਬ੍ਰਿੰਦ। ਧੰਨ ਧੰਨ
ਸ਼੍ਰੀ ਹਰਿ ਗੋਬਿੰਦ' ॥ ੬ ॥ ਸਿੱਖ ਬਿਲੋਕਤਿ ਗਮਨੇ ਡੇਰੇ। ਪਹੁੰਚਜੋ ਜੇਠਾ
ਗੁਰੂ ਅਗੇਰੇ। ਸੁਧਿ ਦੀਨਸਿ 'ਗੁਰ ਦ੍ਰੋਹੀ ਮਰਜੋ। ਔਂਚਿ ਨਦੀ ਮਹਿੰ ਗੇਰਨਿ
ਕਰਜੋ' ॥੭॥ ਸੁਨਿ ਕਰਿ ਸਭਿਗੁਰੂ ਸਭਿ ਮਹਿੰ ਕਹਜੋ। 'ਜਸ ਕੀਨਸਿ
ਅਘ, ਤਸ ਫਲ ਲਹਜੋ। ਕੋ ਗੁਰੁਦ੍ਰੋਹੀ ਸਕਹਿ ਬਚਾਇ ਨ। ਜਹਿੰ ਕਹਿੰ
ਪਾਵਹਿ ਅਨਿਕ ਸਜ਼ਾਇਨਿ ॥ ੮ ॥ ਕਰੀ ਪ੍ਰਤੱਗਯਾ ਪੂਰੀ ਭਈ। ਆਜ
ਪਿਤਾ ਕੋ ਰਿਣ ਉਤਰਈ।ਜਬਿ ਲੌ ਪਲਟਾਲੇਉਂ ਨ ਹੇਰੇ।ਤਬਿ ਲੌ ਕਰਜ਼
ਹੁਤੋ ਸਿਰ ਮੇਰੇ ॥੯॥ ਖਾਨ ਪਾਨ ਅਰੁ ਸੁਖ ਸੋਂ ਸੋਵਨਿ। ਆਜ ਕਰੀ ਚਿੰਤਾ
ਹਮ ਖੋਵਨਿ। ਮਾਰ ਅਚਾਨਕ ਪ੍ਰਾਨ ਨਿਕਾਰੇ। ਹੁਤੋ ਮਰਨ ਇਸ

ਕਰ ਭਠਿਆਰੇ[1] ॥੧੦॥ ਲਿਖੀ ਬਧਾਤੇ ਨੇ ਜਸ ਰੀਤਿ। ਤਸ ਜੀਵਨ ਪਰ ਹੋਤਿ ਬਿਤੀਤ। ਦਿਵਸ ਆਗਲੇ ਹਜ਼ਰਤ ਆਯੋ। ਮਿਲਿ ਸਤਿਗੁਰ ਕੋ ਸੀਸ ਨਿਵਾਯੋ ॥ ੧੧ ॥ ਬੈਠਨੋ ਚਲੇ ਪ੍ਰਸੰਗ ਅਨੇਕ। ਪੁਨ ਸ਼੍ਰੀ ਅਰਜਨ ਗੁਨਨਿ ਬਿਬੇਕ। 'ਚਿਰੰਕਾਲ ਕੋ ਹੈ ਇਕ ਪੀਰ। ਸੁਨੋ ਗੁਰੂ ਜੀ ਬ੍ਰਿੱਧ ਸਰੀਰ ॥੧੨॥ ਤਿਸਨੇ ਸਕਲ ਬਾਤ ਸਮੁਝਾਈ।ਸ਼੍ਰੀ ਅਰਜਨ ਕੀ ਜਿਤਿਕ ਬਡਾਈ। ਧੰਨ ਧੰਨ ਉਰ ਮਹਾਂ ਗੰਭੀਰ। ਅਜ਼ਮਤ ਇਤੀ, ਇਤੀ ਬਡ ਧੀਰ ॥ ੧੩ ॥ ਕਰਿ ਚਾਰੀ ਮਤਿ ਮੋਰ ਬਿਗਾਰੀ। ਢਿਗ ਹਕਾਰਿ ਨਹਿੰ ਸੁਧਿ ਸੰਭਾਰੀ। ਤਿਨ ਕੋ[2] ਰੂਪ ਆਪ ਕੋ ਜਾਨ।ਅਖਲ ਦੋਸ਼ ਬਖ਼ਸ਼ਾਵਨਿ ਠਾਨਾ ॥ ੧੪ ॥ ਦੁਰਬੁੱਧੀ[3] ਮੈਂ ਦਯੋ ਗਹਾਇ। ਤੁਮ ਕੋ ਸਭਿ ਬਿਧਿ ਤੇ ਹਰਖਾਇ। ਰਾਵਰ ਕੀ ਪ੍ਰਸੰਨਤਾ ਠਾਨੀ। ਮੈਂ ਨਿਰਦੋਸ਼ ਭਯੋ ਤਬਿ ਜਾਨੀ' ॥ ੧੫ ॥ ਸਤਿਗੁਰੁ ਕਹਯੋ 'ਕਰਤਿ ਜਸ ਜੋਇ। ਤਸ ਤਿਸ ਕੋ ਫਲ ਪ੍ਰਾਪਤਿ ਹੋਇ। ਤੁਮ ਨੇ ਕੁਛ ਗੁਰੁਦ੍ਰੋਹ ਨ ਧਰਯੋ। ਕਹੇ ਦੁਸ਼ਟ ਕੇ ਜੋ ਕੁਛ ਕਰਯੋ ॥੧੬॥ ਪਸਚਾਤਾਪ ਕਹਯੋ ਪਸ਼ਚਾਤ। ਯਾਂਤੇ ਗੁਰ ਬਖ਼ਸ਼ਯੋ ਸਭਿ ਭਾਂਤਿ। ਪ੍ਰਾਨ ਹਾਨ ਤਨ ਭਾ ਖਲ ਕਾਲੀ[4]। ਸਿੱਖਨਿ ਦੀਨਿ ਸਜ਼ਾਇ ਬਿਸਾਲੀ' ॥੧੭॥ ਸੁਨਤਿ ਸ਼ਾਹੁ ਕਹਿ 'ਆਛੇ ਭਯੋ। ਗੁਰੁ ਪਲਟਾ ਦੇ ਕਰਿ ਮਰਿ ਗਯੋ'। ਇੱਤਮਾਦਿਕ ਕਹਿ ਗੁਰੂ ਪ੍ਰਸੰਗ।ਸੁਨਿ ਕਰਿ ਹਜ਼ਰਤ ਹਰਖਤਿ ਅੰਗ॥੧੮॥ ਕਿਤਿਕ ਸਮੈਂ ਬੈਠਨੋ ਪੁਨ ਗਯੋ। ਅਧਿਕ ਭਾਉ ਗੁਰੁ ਕੋ ਉਰ ਭਯੋ। ਸ਼੍ਰੀ ਹਰਿ ਗੋਬਿੰਦ ਰਹੇ ਲਹੌਰ। ਕਿਤਿਕ ਕਾਲ ਬੀਤਨੋ ਪੁਨ ਔਰ ॥੧੯॥ ਇਹ ਬ੍ਰਿਤੰਤ ਸਭਿ ਮਹਿੰ ਬਿਦਤਾਯੋ। ਚੰਦੂ ਗਹਾਇ ਸ਼ਾਹੁ ਮਰਿਵਾਯੋ। ਸ਼੍ਰੀ ਹਰਿ ਗੋਵਿੰਦ ਕੇ ਅਨੁਸਾਰੀ। ਜਹਾਂਗੀਰ ਬਹੁ ਸ਼ਰਧਾ ਧਾਰੀ ॥੨੦॥ ਜਿਨ ਕੋ ਕਹਯੋ ਮਾਨਿ ਇਮ ਲੀਨਿ।ਬਾਵਨ ਰਾਵ ਛੋਰਿ ਕਰਿ ਦੀਨਿ। ਮਿਹਰਵਾਨ ਪ੍ਰਿਥੀਏ ਕੋ ਨੰਦ। ਗੁਰੁ ਬਡਿਆਈ ਸੁਨਹਿ ਬਿਲੰਦ ॥ ੨੧ ॥ ਦੁਖੀ ਹੋਇ ਪਛੁਤਾਵਤਿ ਮਹਾਂ।–ਪ੍ਰਥਮ ਕਹਾਂ ਹੋਈ ਅਬਿ ਕਹਾਂ। ਝਗਰਤਿ ਰਹਯੋ ਨ ਪਿਤ ਕੁਛ ਪਾਯੋ। ਕਿਤਿਕ ਕਾਲ ਮੈਂ ਬੈਠਿ ਬਿਤਾਯੋ ॥ ੨੨ ॥ ਹੁਤੇ ਸਹਾਇਕ ਤਬਿ ਸਮੁਦਾਇਗਏ ਪਿਤਾ ਕੇ ਸੰਗ ਬਿਲਾਇ[5]। ਕੁਛ ਬਦਲਾ ਚੰਦੂ ਨੇ ਲਯੋ। ਕੀਨਿ ਅਨੁਚਿਤਿ ਗਹਾਇ ਸੁ ਦਯੋ ॥੨੩ ॥ ਕਰਿ ਕੁਛ ਸਿਹਰ[6]

[1]ਭਠਿਆਰੇ ਦੇ ਹੱਥੋਂ ਇਸ ਦੀ ਮੌਤ ਬਿਦੀ ਸੀ। [2]ਭਾਵ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ। [3]ਭਾਵ ਚੰਦੂ। [4]ਭਾਵ ਪਾਪੀ ਚੰਦੂ ਦੀ ਕੱਲ ਮੌਤ ਹੋ ਗਈ ਹੈ। [5]ਕਾਵ ਮਰ ਗਏ। [6]ਜਾਦੂ।

ਸ਼ਾਹੁ ਬਸਿ ਕੀਨਾ। ਡੇਰੇ ਜਾਇ ਭਾਉ ਮਹਿੰ ਭੀਨਾ। ਨਗਰ ਸੁਧਾਸਰ ਰਾਖਸੋ ਹਮ ਤੇ[1]।ਮਾਲਿਕ ਹੁਤੇ ਨ ਕੀਨੇ ਸਮ ਤੇ[2]॥੨੪॥ਅਬਿ ਉਪਾਇਕਨਾ ਕਰਹਿੰ ਬਨਾਈ। ਜਹਾਂਗੀਰ ਕੀ ਮਤਿ ਬਿਰਮਾਈ। ਸ਼ਾਹਜਹਾਂ ਸੋਂ ਮੇਲ ਜਿ ਕਰੀਅਹਿ। ਤੌ ਸਹਾਇਤਾ ਤਿਸ ਕੀ ਧਰੀਅਹਿ–॥ ੨੫ ॥ ਚਿਤਵਤਿ –ਕੌਨ ਮਿਲਾਵਹਿ ਜਾਇ। ਕਰਹਿ ਸੁਨਾਵਨਿ ਬਹੁ ਬਡਿਆਇ। ਹਰਿ-ਗੁਵਿੰਦ ਸੰਗ ਜਿਸਕੋ ਦ੍ਵੈਸ਼। ਹਮਰੋ ਕਰਹਿ ਸੁ ਕਾਜ ਵਿਸ਼ੇਸ਼–॥੨੬॥ਚੰਦੂ ਸੁਤ ਕੀ ਸੁਧਿ ਮੰਗਵਾਈ।–ਸ਼ਾਹਜਹਾਂ ਤਕ ਪਹੁੰਚੈ ਜਾਈ[3]–।ਸੁਨਿ ਹਰਿ-ਖਸੋ–ਹੁਇ ਮਿੱਤ੍ਰ ਹਮਾਰਾ। ਜਿਸਕੋ ਪਿਤਾ ਚੰਦੂ ਇਮ ਮਾਰਾ–॥੨੭॥ਇਕ ਦੁਇ ਵਾਰੀ ਦਾਸ ਪਠਾਯੋ। ਆਪ ਮਿਲਨਿ ਕੋ ਬਨੌਂਤ ਬਨਾਯੋ। ਪਾਗ ਦੁਸ਼ਾਲਾ ਧਨ ਕੁਛ ਲੀਨਿ। ਚੰਦੁ ਨੰਦੁ ਕੋ ਮਿਲਿ ਕਰਿ ਦੀਨਿ ॥ ੨੮ ॥ ਦੋਨਹੁ ਗੁਰ ਕੀ ਨਿੰਦ ਬਖਾਨੇ। ਮਹਿਮਾ ਲਖਿ ਨ ਸਕਹਿੰ ਅਨਜਾਨੇ। 'ਸ਼ਾਹੁ ਜਹਾਂ ਸੋਂ ਮੋਹਿ ਮਿਲਾਵੋ। ਜਤਨ ਰਚਹੁ ਜੈਸੇ ਰਿਪੁ ਘਾਵੋਂ' ॥੨੯॥ ਹੁਤੀ ਜਥਾ ਮਤਿ ਦੁਸ਼ਟ ਬਡਿਨਿ ਕੀ। ਗੁਰ ਸੰਗਿ ਦ੍ਵੈਹੀ ਤਥਾ ਦੁਹਿਨ ਕੀ[4]। ਚੰਦੂ ਪ੍ਰਿਥੀਆ ਬੈਰ ਬਿਸਾਲਾ। ਸ਼੍ਰੀ ਅਰਜਨ ਸੰਗ ਕਿਯ ਸਭਿ ਕਾਲਾ ॥ ੩੦ ॥ ਚੰਦੁ ਨੰਦ ਅਰੁ ਪ੍ਰਿਥੀਆ ਨੰਦ। ਭੇ ਰਿਪੁ ਤਿਮ ਸ਼੍ਰੀ ਹਰਿ ਗੋਬਿੰਦ। ਕੋਤਿਕ ਦਿਨ ਮਹਿੰ ਬਨੌਂਤ ਬਨਾਯੋ। ਸ਼ਾਹੁਜਹਾਂ ਸੰਗ ਜਾਇ ਮਿਲਾਯੋ ॥੩੧॥ 'ਸੁਨਹੁ ਸ਼ਾਹੁ ਸੁਤ ! ਕਜਾ ਹਮ ਕਹੈਂ। ਚਿਰੰਕਾਲ ਕੋ ਨਜਾਵ ਨ ਲਹੈਂ। ਹਮਰੋ ਉਨ ਕੋ ਏਕ ਪਿਤਾਮਾ। ਮਮ ਪਿਤ ਬਡੋ ਚਹਿਤਿ ਸਭਿ ਸਾਮਾ[5] ॥ ੩੨ ॥ ਤਿਸ ਕੋ ਪਿਤ ਲਘੁ ਸਭਿ ਕਿਛੁ ਲੀਨਿ। ਪੁਰੀ ਨਿਕਾਸੇ ਛਲ ਬਲ ਕੀਨਿ। ਹਮਰੋ ਕਹਿਨਹਾਰ ਨਹਿੰ ਕੋਈ। ਮੈਂ ਚੰਦੂ ਨੰਦ ਨ ਪਹੁੰਚਹਿੰ ਦੋਈ[6] ॥ ੩੩ ॥ ਕਹਿ ਕੈ ਕੌਨ ਸ਼ਾਹੁ ਸਮੁਝਾਵੈ। ਨੀਕੇ ਲਖਹਿ ਤ ਹਮਹਿੰ ਦਿਵਾਵੈ। ਸਤਿਗੁਰ ਤੁਮਰੇ ਬਨਹਿੰ ਸਹਾਇ। ਗਹਨੋ ਅਲੰਬ ਆਪ ਕੋ ਆਇ' ॥ ੩੪ ॥ ਕਰਨੋ ਤਨਕ ਰੁਖ ਕਹਿ ਸੁਤ ਸ਼ਾਹੂ। 'ਅਵਸਰ ਪਾਇ ਕਹੈਂ ਪਿਤ ਪਾਹੂ'। ਅਪਰ ਸੁਭਾਇ ਬਿਖੈ ਪੁਨ ਪਰਨੋ।

---

[1]ਸਾਥੋਂ ਅੰਮ੍ਰਿਤਸਰ ਨੱਗਰ (ਖੋਹ) ਰੱਖਿਆ। [2](ਹੈਰੋ ਤਾਂ) ਸੀ (ਅਸੀਂ) ਮਾਲਿਕ (ਪਰ) ਬਰੱਬਰ ਦੇ (ਵੀ) ਨਾ ਕੀਤੇ। [3]ਜਿਸ ਦੀ ਭਾਵ ਚੰਦੂ ਸੁਤ ਦੀ ਸ਼ਾਹਜਹਾਂ ਤਕ ਪਹੁੰਚ ਹੈ। [4]ਦੋਹਾਂ (ਦੇ ਪੁੱਤ੍ਰਾਂ) ਦੀ। [5]ਸਮਿੱਗ੍ਰੀ [ਫਾ:, ਸਾਮਾਨ]। [6]ਮੈਂ ਭਾਵ ਮਿਹਰਬਾਨ ਤੇ ਚੰਦੂ ਦਾ ਪੁੱਤ੍ਰ ਦੋਵੇਂ ਨਹੀਂ ਪਹੁੰਚ ਸਕਦੇ (ਜਹਾਂਗੀਰ ਦੀ ਕਚਹਿਰੀ ਵਿਚ)।

ਮਿਹਰਵਾਨ ਪੁਨ ਆਵਨਿ ਕਰਸੋ ॥੩੫॥ ਚਿਤਵਤਿ ਰਿਦੇ, ਮਿਲਹਿ ਬਹੁ ਬਾਰੀ।–ਹੋਇ ਸ਼ਾਹੁ ਸੁਤ ਸਾਥ ਚਿਨਾਰੀ–। ਰੁਤਿ ਬਸੰਤ ਆਈ ਹੁਲਸੰਤਿ[1]। ਬਰਨ ਬਰਨ ਸੁਮਨਸੁ ਬਿਗਸੰਤਿ ॥੩੬॥ ਗਈ ਸੀਤਤਾ ਉਸ਼ਨ ਉਪਾਈ। ਬਨ ਉਪਬਨ[2] ਖੁਸ਼ਬੋਇ ਬਧਾਈ। ਜਹਾਂਗੀਰ ਸਿਮਰੀ ਕਸ਼ਮੀਰ। ਜਹਿਂ ਘਾਮ ਨ, ਅਤਿ ਸੀਤਲ ਨੀਰ ॥ ੩੭ ॥ ਜਹਿਂ ਸੁੰਦਰ ਬਾਗਨਿ ਲਗਿ ਮੇਵੇ। ਭਾਗਵਾਨ ਇਸ ਰਿਤੁ ਮਹਿਂ ਸੇਵੇ। ਕਰਸੋ ਮਨੋਰਥ –ਅਬਿ ਚਲ ਜਾਵੋਂ। ਬਾਰਸ਼* ਭਏ ਦੇਸ਼ ਇਸ ਆਵੋਂ–॥ ੩੮ ॥ ਇਮ ਨਿਸ਼ਚੈ ਕਰਿ ਇਕ ਦਿਨ ਮਾਂਹੁ।ਆਯੋ ਸ਼੍ਰੀ ਹਰਿਗੋਬਿੰਦ ਪਾਹੁ। ਸ਼ਾਹੁਜਹਾਂ ਨੰਦਨ ਲੈ ਸਾਥ। ਟੇਕਸੋ ਆਨਿ ਦੁਹੂੰ ਪਗ ਮਾਥ ॥ ੩੯ ॥ ਸਾਦਰ ਸਭਿ-ਗੁਰ ਬੋਲਿ ਬਿਠਾਏ। ਪ੍ਰਭੁ ਦਿਸ਼ਿ ਕੈ ਸੁ ਪ੍ਰਸੰਗਿ ਚਲਾਏ। ਪੁਨ ਹਜ਼ਰਤ ਕਹਿ 'ਸੁਨਿ ਗੁਰ ਪੀਰ ! ਮੈਂ ਅਬਿ ਚਲਸੋ ਚਹਤਿ ਕਸ਼ਮੀਰ ॥੪੦॥ ਜਿਮ ਅਬਿ ਮਿਹਰਵਾਨਗੀ ਧਰਿਹੋ। ਮਮ ਪਾਛੇ ਇਮ ਹੀ ਹਿਤ ਕਰਿਹੋ। ਸ਼ਾਹੁ-ਜਹਾਂ ਸੇਵਾ ਤੁਮ ਠਾਨੈ। ਰਹੈ ਇਹਾਂ ਸਭਿ ਬਿਧਿ ਕੋ ਜਾਨੈ ॥ ੪੧ ॥ ਮੋ ਪਰ ਕ੍ਰਿਪਾ ਕਰਤਿ ਜਿਸ ਰੀਤਿ। ਇਸ ਪਰ ਭੀ ਤੁਮ ਠਾਨਹੁ ਨੀਤਿ'। ਸ਼੍ਰੀ ਹਰਿ ਗੋਬਿੰਦ ਬਾਕ ਬਖਾਨਾ। 'ਸ਼੍ਰੀ ਗੁਰੁ ਘਰ ਹੈ ਮੁਕਰ[3] ਸਮਾਨਾ ॥੪੨॥ ਜਥਾ ਆਪਨੋ ਬੇਸ ਬਨਾਵੈ। ਤਿਸ ਪ੍ਰਕਾਰ ਹੀ ਤਿਸੈ ਦਿਖਾਵੈ। ਜਿਮ ਤੁਮ ਹਮ ਸੋਂ, ਰਹਿਂ ਹਮ ਤੁਮ ਸੋਂ। ਤਿਮ ਹਮ ਰਹਿਂ, ਜਿਮ ਇਹ ਰਹਿ ਹਮ ਸੋਂ॥੪੩॥ ਅਬਿ ਕਸ਼ਮੀਰ ਜਾਹੁ ਸੁਖ ਹੋਤੁ। ਜਹਿਂ, ਸੀਤਲਤਾ ਬਰਫ ਸਮੇਤ। ਕਰਹੁ ਸੈਲ ਜਹਿਂ ਘਾਮ ਨ ਕੋਈ। ਬਨ ਉਪਬਨ ਸੁਮਨਨਿ ਜੁਤਿ ਹੋਈ ॥੪੪॥ ਹਮ ਲਵਪੁਰਿ ਮਹਿਂ ਠਾਨਹਿਂ ਬਾਸਾ। ਨਹੀਂ ਆਪਨੇ ਜਾਹਿਂ ਅਵਾਸਾ। ਇਹਾਂ ਪ੍ਰਮੇਸ਼ੁਰ ਸਿਮਰਹਿਂ ਬੈਸੋ।ਤਿਮ ਹਮ ਰਹਿ ਹੈਂ ਤੁਮ ਢਿਗ ਜੈਸੇ'॥੪੫॥ ਇੱਤਯਾਦਿਕ ਬਚ ਅਪਰ ਬਖਾਨੋ।ਗਯੋ ਸ਼ਾਹੁ ਪੁਨ ਅਪਨ ਸਥਾਨੋ। ਸ਼ਾਹ-ਜਹਾਂ ਸਮੁਝਾਵਨਿ ਕੀਨਿ। 'ਇਹ ਪੀਰਨਿ ਕੋ ਪੀਰ ਪ੍ਰਬੀਨ ॥ ੪੬ ॥ ਕਰਹੁ ਮਾਨ ਰਹੀਅਹੁ ਅਨੁਸਾਰੇ। ਮਾਨੋ ਤਿਮ ਜਿਮ ਗਿਰਾ ਉਚਾਰੋਂ। ਮਮ ਆਵਤਿ ਲੌ ਸੁਧਿ ਸਭਿ ਲੀਜੈ। ਮੂਲ ਨ ਕਬਹੁੰ ਅਵਗਯਾ ਕੀਜੈ' ॥ ੪੭॥ ਇੱਤਯਾਦਿਕ ਸਭਿ ਕਹਿ ਤਕਰਾਈ। ਅਪਰ ਸਮਾਜ ਸੌਂਪਿ ਸਭਿ ਥਾਈਂ। ਜਹਾਂਗੀਰ ਕਸ਼ਮੀਰ ਪਧਾਨਾ। ਲਸ਼ਕਰ ਕੁਛਕ ਸੰਗ ਪ੍ਰਸਥਾਨਾ ॥ ੪੮ ॥

ਇਤਿ ਸ੍ਰੀ ਕਲ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਲਵਪੁਰਿ' ਪ੍ਰਸੰਗ ਬਰਨਨੰ ਨਾਮ ਦ੍ਵਾਦਸ਼ਾਂ ਅੰਸੂ ॥੧੨॥

[1]ਅਨੰਦ ਵਾਲੀ। [2]ਬਾਗਾਂ ਵਿਚ। [3]ਸ਼ੀਸ਼ੇ। *ਪਾਃ–ਬਰਸ।

੧੩. [ਮਿਹਰਵਾਨ ਨੂੰ ਮੇਲ ਹਿਤ ਸਮਝਾਉਣਾ]।

ਦੋਹਰਾ ॥ ਜਹਾਂਗੀਰ ਕਸ਼ਮੀਰ ਗਾ ਸਤਿਗੁਰ ਬਸੇ ਲਹੌਰ। ਇਕ ਆਵਤਿ ਇਕ ਜਾਤਿ ਹੈਂ ਸੰਗਤਿ ਠੌਰਨਿ ਠੌਰ ॥ ੧ ॥ ਚੌਪਈ ॥ ਸ਼੍ਰੀ ਗੁਰ ਹਰਿਗੁਬਿੰਦ ਸੁਨਿ ਪਾਯੋ। 'ਮਿਹਰਵਾਨ ਲਵਪੁਰਿ ਮਹਿੰ ਆਯੋ। ਕੇਤਿਕ ਦਿਨ ਬੀਤੇ ਇਸ ਥਾਨੇ। ਪਿਤਾ ਸਮਾਨ ਬੈਰ ਕੋ ਠਾਨੇ' ॥ ੨ ॥ ਗੁਰੁ ਬਿਚਾਰਿ ਉਰ-ਤੁਰਕਨ ਪਾਸ। ਝਗਰਤਿ ਕਰਤਿ ਪੁਕਾਰ ਪ੍ਰਕਾਸ਼। ਜਿਸਤੇ ਮਾਥੋ ਚਹੈ ਟਿਕਾਵਨਿ। ਤਿਹ ਸਮੀਪ ਕਨਾ ਨਜ਼ਾਵ ਚੁਕਾਵਨਿ ॥ ੩ ॥ ਸੁਰਪਤਿ ਆਦਿ ਨਿਮਹਿੰ ਗੁਰ ਗਾਦੀ[1]। ਨੀਕੋ ਨਾਂਹਿ ਨ ਹੋਵਨਿ ਬਾਦੀ[2]। ਯਾ ਤੇ ਮੇਲ ਕਰਹਿੰ, ਸੁਖ ਪਾਇ। ਨਿਜ ਨਿਜ ਥਾਨ ਰਹੈਂ ਹਰਖਾਇ-॥ ੪ ॥ ਇਮ ਬਿਚਾਰ ਕਰਿ ਭੇਜੇ ਦੋਇ। ਪੈੜਾ ਅਪਰ ਪਿਰਾਨਾ ਜੋਇ। 'ਬੂਝਹੁ ਜਾਇ ਮੇਲ ਕੀ ਬਾਤਿ। ਨਾਹਕ ਬਾਦ ਕਰਹੁ ਬੱਖਜਾਤਿ'॥੫॥ ਸੁਨਿ ਦੋਨਹੁ ਤਬਿ ਚਲਿ ਕਰਿ ਗਏ। ਖੋਜਨੋ ਡੇਰਾ ਪਹੁੰਚਤਿ ਭਏ। ਬੈਠੇ ਨਿਕਟ ਪ੍ਰਸੰਗ ਚਲਾਯੋ। 'ਸ਼੍ਰੀ ਹਰਿ ਗੋਬਿੰਦ ਹਮੈ ਪਠਾਯੋ ॥ ੬ ॥ ਬੈਰ ਭਾਵ ਕੋ ਚਹਤਿ ਬਿਸਾਰੇ। ਕਰਤਿ ਜੁ ਬਡੋ[3] ਪ੍ਰਲੋਕ ਸਿਧਾਰੋ। ਹਾਸਲ ਕਛੁ ਨ ਬਾਦਿ ਮਹਿੰ ਹੋਵਾ। ਰਹੈ ਪੁਕਾਰੁ ਜਸੁ ਕੋ ਖੋਵਾ ॥ ੭॥ ਹਮ ਤੁਮ ਮਿਲਿ ਕੈ ਅਬਿ ਇਕ ਹੋਇੰ। ਨੀਕੇ ਜਾਨਹਿੰਗੇ ਸਭਿ ਕੋਇ'। ਮਿਹਰਵਾਨ ਸੁਨਿਕੈ ਰਿਸ ਧਾਰੀ। ਦ੍ਰੈਖਕ ਗਿਰਾ ਕਠੋਰ ਉਚਾਰੀ ॥੮॥ 'ਪਿਤਾ ਕਰਤਿ ਜਿਮ ਛਲ ਕੋ ਆਗੇ। ਤਿਸੀ ਰੀਤਿ ਮਹਿੰ ਅਬਿ ਸੁਤ ਲਾਗੇ। ਕਹਿ ਕਹਿ ਮਧੁਰ ਕਰਹਿੰ ਬਿਰਮਾਵਨ। ਲੀਨਿ ਛੀਨਿ ਸਭ ਕੁਛ ਰਚਿ* ਦਾਵਨ[4] ॥ ੯ ॥ ਸ਼ਾਹੁ ਗ੍ਰਾਮ ਦੀਨੋ ਤਹਿੰ ਬੈਸੇ। ਦਿਵਸ ਗੁਜ਼ਾਰਹਿੰ ਜੈਸੇ ਕੈਸੇ। ਜਿਸ ਦਿਨ ਹੋਵੈ ਨਜ਼ਾਵ ਹਮਾਰਾ। ਲੇਉਂ ਅਦਿ ਤੇ ਗਿਨ ਧਨ ਸਾਰਾ ॥ ੧੦ ॥ ਆਯੁਧ ਧਾਰੀ ਭਾ ਅਬਿ ਜੋਧਾ। ਕਹੋਂ ਜਾਨਹਿ ਸੋ ਹਮਰੋ ਕ੍ਰੋਧਾ। ਹਮ ਭੀ ਗਹਿ ਜਬਿ ਅਪਨੇ ਹਾਥ। ਕਰੈਂ ਮੇਲ ਤਬਿ ਸ਼ਸਤ੍ਰਨਿ ਸਾਥ ॥ ੧੧ ॥ ਅੰਤ ਸਮੈ ਪਿਤ ਮੁਝ ਉਪਦੇਸ਼ਾ ।-ਲਿਹੁ ਪਲਟਾ ਰਚਿ ਦ੍ਵੇਸ਼ ਵਿਸ਼ੇਸ਼ਾ-। ਤਿਨ ਲਘੁ ਕਹਨੋ[5] ਬਿਸਾਲ ਧਰੋਂ ਮੈਂ। ਕਿਮ ਬਾਤਨਿ ਸੋਂ ਮੇਲ ਕਰੋਂ ਮੈਂ' ॥੧੨॥ ਸੁਨਿ ਪੈੜੇ ਪੁਨ ਬੈਨ ਬਖਾਨਾ 'ਨਹਿੰ ਮਨ ਠਾਨਹੁ ਕ੍ਰੋਧ ਮਹਾਨਾ। ਬਿਸ਼ਨੁ, ਰਾਮ, ਨਰ ਸਿੰਘ,

---

[1]ਨੀਉਂ ਦੇ ਹਨ ਗੁਰਾਂ ਦੀ ਗੱਦੀ (ਅੱਗੇ)। [2]ਝਗੜਾ ਕਰਨ ਵਾਲਾ। [3](ਤੁਹਾਡੇ) ਵੱਡੇ। [4]ਦਾਵਾਂ ਨੂੰ ਰਚਕੇ। [5]ਤਿਨ੍ਹਾਂ ਦਾ ਥੋੜਾ ਆਖਿਆ। *ਪਾ:-ਰੁਚਿ।

ਗੁਬਿੰਦ। ਸੋ ਸਰੂਪ ਸ਼੍ਰੀ ਹਰਿ ਗੋਬਿੰਦ ॥ ੧੩ ॥ ਜੋ ਲੈ ਕਰਿ ਸਭਿ ਜਗਤ ਵਿਸ਼ੇਖ। ਸੁਪਤਿ ਜੋਗ ਨਿੰਦ੍ਰਾ ਪਰ ਸ਼ੇਖ[1]। ਮਧੁ ਕੈਟਭ ਮਰਦਨ ਜੋ ਰੂਪ। ਸੋ ਸ਼੍ਰੀ ਹਰਿਗੋਵਿੰਦ ਅਨੂਪ ॥ ੧੪ ॥ ਸਤਿ ਚੇਤਨ ਆਨੰਦ ਪ੍ਰਕਾਸ਼। ਸਭਿ ਮਹਿੰ ਬਜਾਪਜੋ ਜਥਾ ਅਕਾਸ਼। ਸੋ ਨਿਰਕਾਰ[2] ਧਰਜੋ ਆਕਾਰ। ਸ਼੍ਰੀ ਹਰਿ ਗੋਬਿੰਦ ਰੂਪ ਉਦਾਰ ॥ ੧੫ ॥ ਜਿਸ ਕੋ ਜੋਗੀਸ਼ੁਰ ਧਰਿ ਧਯਾਨ। ਭੁਗ-ਤਹਿੰ[3] ਸਕਲ ਜਿਸੀ ਕੋ ਦਾਨ। ਸ਼ੇਸ਼, ਗਨੇਸ਼, ਦਿਨੇਸ਼, ਮਹੇਸ਼[4]। ਜਿਸ ਕੋ ਸਿਮਰਹਿੰ ਨਾਮ* ਹਮੇਸ਼ ॥੧੬॥ ਸੋ ਸਰੂਪ ਗੁਰੁਦੇਵ ਬਿਚਾਰੋ। ਤਜਹੁ ਦ੍ਵੈਸ਼ ਅਬਿ ਨਿਕਟ ਸਿਧਾਰੋ[5]। ਏਵ ਪ੍ਰਸ਼ੰਸ਼ਾ ਕੋ ਸੁਨਿ ਕਰਿ ਕੈ। ਜਰੀ ਨ ਮਿਹਰਵਾਨ ਜਰਿ ਬਰਿਕੈ ॥ ੧੭ ॥ ਛਿੱਦ੍ਰਨ[6] ਖੋਜਿ ਖੋਜਿ ਕਰਿ ਕਹਜੋ। 'ਸਭਿ ਜਗ ਮਹਿੰ ਤੁਮਰੋ ਗੁਰ ਲਹਜੋ। ਪ੍ਰਥਮ ਧਰਜੋ ਸੁਲਹੀ ਕੋ ਝੂਸਾ। ਛੋਰਿ ਸੁਧਾਸਰ ਗ੍ਰਾਮ ਸੁ ਬਾਸਾ ॥੧੮॥ ਤਹਿੰ ਜਨਮਜੋ ਅਬਿ ਜੋ ਬਡ ਜੋਧਾ। ਕਜੋਂ ਨ ਕਰਤਿ ਪਿਤ ਕੀ ਗਤਿ ਬੋਧਾ[7]। ਛਲ ਕਰਿ ਮਮ ਪਿਤ ਸੋਂ ਮਿਲਿ ਗਯੋ। ਆਨਿ ਸੁਧਾਸਰ ਪੁਨ ਘਰ ਕਯੋ ॥ ੧੯ ॥ ਬਸਤਿ ਬਸਤਿ ਅਪਨੋ ਬਲ ਪਾਇ। ਦੇ ਦੇ ਰਿਸ਼ਵਤ ਸਿਖ ਅਪਨਾਇ। ਹੁਤੋ ਸੁਭਾਵ ਪਿਤਾ ਕੋ ਭੋਰਾ। ਲਖਜੋ ਨ ਕਪਟ ਕੂਰ ਕੋ ਜੋਰਾ ॥ ੨੦ ॥ ਅਪਰ ਕਹਾਂ ਲਗਿ ਕਹੌਂ ਖੁਟਾਈ। ਅੰਤ ਸਮੇਂ ਕਹੁ ਕਜਾ ਗਤਿ ਪਾਈ। ਚੰਦੁ ਬਿਲੰਦ ਸਜ਼ਾਇਨਿ ਦੀਨਿ। ਪਾਇ ਕਸ਼ਟ ਤਨ ਤਜਿਬੋ ਕੀਨਿ ॥ ੨੧ ॥ ਕੈਦਿ ਗੁਆਲਿਯਰ ਗਮਨਜੋ ਏਹੁ। ਕਜੋਹੂੰ ਨਿਕਸਜੋ ਆਧੋ ਗੋਹੁ। ਕਹੂੰ ਨ ਅਜ਼ਮਤ ਕਿਸ ਦਿਖਰਾਈ।–ਪਰਾਲਬਧ ਤੇ ਸਭਿ ਬਨਿਆਈ–॥ ੨੨ ॥ ਜਿਨ ਢਿਗ ਸ਼ਕਤਿ ਸੁ ਕੈਸੇ ਕਹੌਂ।ਕਿਮ ਕਮਤਾ ਅਪਨੀ ਜਗ ਚਹੌਂ। ਬਕਤਿ[8] ਜਿਨਹੁ ਕੋ ਹਰਿ ਅਵਤਾਰ। ਕਰਹਿੰ ਬਡਾਈ ਖਾਹਿੰ ਅਹਾਰ[9] ॥ ੨੩ ॥ ਸ਼੍ਰੀ ਨਾਨਕ ਕੀ ਚਾਹਤਿ ਰੀਸ। ਭੇ ਅਵਤਾਰ ਜੁ ਪੂਰਨ ਈਸ[10]। ਸੁਨਤਿ ਪਿਰਾਣੇ ਬੈਨ ਬਖਾਨੇ। 'ਏਕ ਜੋਤਿ ਖਟ ਤਨ ਗੁਰੁ ਠਾਨੇ ॥ ੨੪ ॥ ਅਹੈ ਗੁਰਨਿ ਕੀ ਇਕ ਬਡਿਆਈ। ਅਜ਼ਮਤਿ ਦੇਹਿੰ ਨ ਜੋ ਸਿਰ ਜਾਈ। ਸ਼੍ਰੀ ਅੰਗਦ ਗੁਰੁ ਨਾਨਕ ਰੂਪ। ਤੁਮ ਮਾਨਤਿ ਕੈ ਨਹੀਂ ਅਨੂਪ ॥ ੨੫ ॥ ਸੋ ਜਾਟਨਿ ਮਿਲਿ ਗ੍ਰਾਮ ਨਿਕਾਰੇ। ਨਿਕਸਿ ਗਏ ਨਹਿੰ ਸ਼ਕਤਿ ਦਿਖਾਰੇ। ਇਮ ਸ਼੍ਰੀ ਅਮਰ

[1]ਸ਼ੇਸ਼ ਨਾਗ ਤੇ। [2]ਉਸ ਨਿਰ ਆਕਾਰ ਨੇ। [3]ਭੋਗਦੇ ਹਨ। [4]ਸ਼ਿਵ। [5]ਅਵਗੁਣ। [6]ਪਿਉ ਵਾਲੀ ਗਲ ਦਾ ਕਿਉਂ ਨਾ ਵਿਚਾਰ ਕਰੇਗਾ। ਅਰਥਾਤ ਉਹੋ ਜੇਹੀ ਚਾਲ ਚਲੇਗਾ। ਭਾਵ ਤੁਸੀਂ ਜੋ ਮਿਲੌਨੀ ਕਰਨ ਆਏ ਹੋ ਇਹ ਕੋਈ ਉਸੇ ਤਰ੍ਹਾਂ ਦੀ ਚਾਲ ਹੈ। [7](ਤੂੰ) ਕਹਿੰਦਾ ਹੈਂ। [8]ਉਨ੍ਹਾਂ ਦੀ) ਹੱਟੀ ਖਾਣ ਕਰਕੇ ਵਡਿਆਈ ਕਰਦੇ ਹੋ। *ਪਾ:–ਦਾਨੁ=ਦੈਂਤ।

ਸਹੀ ਉਰ[1] ਲਾਤਿ। ਕਸ਼ਟ ਲਹਨੋ ਬਧ ਬਡ ਬ੍ਰਿਧ ਗਾਤ ॥੨੬॥ ਗੋਇੰਦ-ਵਾਲ ਛੋਰਿ ਕਰਿ ਗਏ। ਪੁਨ ਭਾਈ ਬ੍ਰਿਧ ਲਜਾਵਤਿ ਭਏ। ਜੋ ਤੁਮ ਦੁਖਨ ਬਰਨ ਬਖਾਨਾ। ਸਤਿਗੁਰ ਮਤ ਇਹੁ ਭੁਖਨ ਜਾਨਾ ॥ ੨੭ ॥ ਗੁਰੁ ਸਲਿ-ਤਾਪਤਿ ਸਮ ਗੰਭੀਰ। ਕੋ ਤਿਨ ਥਾਹੁ ਲਹੈ ਅਸ ਧੀਰ। ਅਚਲ ਮੇਰੁ ਸਮ ਕੌਨ ਚਲਾਵੈ। ਜਿਨ ਕੀ ਗਤਿ ਕੁਛ ਲਖੀ ਨ ਜਾਵੈ ॥੨੮॥ ਬੂੰਦਕ ਅਜ਼-ਮਤਿ ਹੈ ਜਿਸ ਪਾਸ। ਕਰਹਿ ਬਿਦਤ ਜਗ ਕੀ ਧਰਿ ਆਸ[2]। ਓਛੇ ਨਰ ਤਿਨ ਕੋ ਬਡਿਆਵੈਂ। ਬਡ ਸਮੁੰਦ੍ ਕੀ ਸਾਰ ਨ ਪਾਵੈਂ ॥ ੨੯ ॥ ਅਬਿ ਲੌ ਗੁਰੁ ਰਾਖਹਿੰ ਬਡਿਆਈ। ਬਡੇ ਬੈਸ ਕਰਿ ਤੁਮਹਿ ਲਖਾਈ। ਮਾਨਹੁ ਕਹਨੋ ਮੇਲ ਕੋ ਕੀਜੈ। ਬੈਰ ਖੋਇ ਸੁਖ ਅਰੁ ਜਸੁ ਲੀਜੈ ॥੩੦॥ ਜਾਨਹਿੰ –ਹਮਰੀ ਹੋਇ ਛੁਟਾਈ। ਕਰਹਿੰ ਪੁਕਾਰ ਤੁਰਕ ਅਗੁਵਾਈ। ਨਾਮ ਬਡਿਨਿ ਕੋ ਸਭਿ ਮਹਿੰ ਅਹੈ। ਸ਼੍ਰੀ ਗੁਰੁ ਰਾਮਦਾਸ ਕੇ ਕਹੈਂ–॥੩੧॥ ਇਮ ਲਖਿ,ਲਾਜ ਧਰਹਿੰ ਲਖਿ ਮਨ ਹੀ[3]। ਤੁਮਰੇ ਸੰਗ ਮਿਲਿਨਿ ਚਹਿੰ ਮਨ ਹੀ'। ਮਿਹਰਵਾਨ ਬੋਲਨੋ ਰਿਸ ਪਾਗੇ। 'ਉਠਹੁ ਕਨੋਂ ਨ ਮਮ ਨੇਤ੍ਰਨਿ ਆਗੇ ॥ ੩੨ ॥ ਅਪਨੀ ਕੁਸ਼ਲ ਚਹਹੁ ਚਲਿ ਜਾਵਹੁ। ਨਾਹਕ ਬੀਚ ਮਾਰ ਕਿਮ ਖਾਵਹੁ'। ਸੁਨਤਿ ਉਠੇ ਪੈੜਾ ਰੁ ਪਿਰਾਣਾ। ਰਿਸੇ ਨ[4], ਗੁਰ ਕੋ ਤ੍ਰਾਸ ਪਛਾ-ਣਾ ॥੩੩॥ ਚਲਿ ਸ਼੍ਰੀ ਹਰਿ ਗੋਬਿੰਦ ਢਿਗ ਆਏ। ਮਿਹਰਵਾਨ ਕੋ ਕਹਨੋ ਸੁਨਾਏ। ਤਬਿ ਗੁਰੁ ਕਹਨੋ 'ਆਪ ਹਮ ਚਲੈਂ। ਲੇਹਿੰ ਨਿਹੋਰ ਪ੍ਰਥਮ, ਜੇ ਮਿਲੈ[5]'॥੩੪॥ ਜੇਠੇ ਕਹਨੋ 'ਨ ਆਪ ਪਯਾਨੋ। ਮਿਹਰਵਾਨ ਪ੍ਰਿਥੀਏ ਸਮ ਜਾਨੋ। ਬਡੇ ਗੁਰਨਿ ਬਹੁ ਕਰੇ ਉਪਾਇ। ਬਿਨਤੀ ਕਹਿ ਕਹਿ ਰਹੇ ਪਠਾ-ਇ ॥੩੫॥ ਰਹਨੋ ਬਿਪਰਜੈ ਸਮੁਝਤਿ ਸੋਈ। ਮੁਝ ਤੇ ਛਰਤਿ ਦੀਨ ਮਨ ਹੋਈ। ਸੁਲਹੀ ਸਹਤ ਮ੍ਰਿਤਕ ਹੁਇ ਗਯੋ। ਮਨ ਕੋ ਹਠ ਨਹਿੰ ਛੋਰਤਿ ਭਯੋ' ॥੩੬ ॥ ਕਹਨੋ ਗੁਰੂ 'ਜੇਠਾ ! ਸਚ ਕਹੈਂ। ਤਊ ਬਾਰਿ ਇਕ, ਹਮ ਭੀ ਲਹੈਂ। ਜੋ ਨਹਿੰ ਮਾਨਹਿ ਹੁਇ ਸਮ ਧੁਰਤਿ[6]। ਰਹੈ ਬੈਸ ਲਗਿ ਬਹੁਤ ਬਿਸੂ-ਰਤਿ ॥੩੭॥ ਹਮ ਕੋ ਉਚਿਤ ਨਿਹੋਰਨਿ[7] ਅਹੈ। ਸੋ ਬਡ ਦੁਖੀ ਪੁਕਾਰੁ ਰਹੈ।

---

[1]ਛਾਤੀ ਉਤੇ। [2]ਜਗਤ (ਤੋਂ ਪੁਜਾਵਣ ਦੀ) ਆਸਾ ਧਾਰਕੇ। [3]ਇਸ ਤਰ੍ਹਾਂ ਤੂੰ ਜਾਣ, (ਸ਼੍ਰੀ ਗੁਰੂ ਹਰਿ ਗੋਬਿੰਦ ਜੀ) ਮਨ ਵਿਚ (ਉਪਰ ਕਹੀ ਵਾਰਤਾ) ਜਾਣਕੇ ਲੱਜਾ ਕਰਦੇ ਹਨ। [4](ਸਿਖ) ਗੁੱਸੇ ਨਾ ਹੋਏ। [5]ਪਹਿਲੇ ਬੇਨਤੀ ਕਰ ਵੇਖੀਏ ਭਲਾ ਜੇ ਮਿਲ ਪਵੇ। [6]ਮੂਰਖ। [7]ਮਨਾਉਣ।

ਪੂਰੀ ਪਿਤਾਮੇ ਕੀ ਤਜਿ ਗਏ। ਨਿੰਦਾ ਕਰਤਿ ਰਹਤਿ ਹਿਤ ਹਏ[1]'॥੩੯॥
ਇਮ ਕਹਿ ਕਿਤਿਕ ਸਿੱਖ ਸੰਗਿ ਲੀਨਿ। ਗਏ ਧੀਰ ਗੁਰੁ ਪਰਮ ਪ੍ਰਬੀਨ।
ਆਗੈ ਮਿਹਰਵਾਨ ਅਭਿਮਾਨੀ। ਗੁਰ ਗਾਦੀ ਪਰ ਨਿਜ ਕੋ ਜਾਨੀ॥ ੩੯॥
ਕਿਤਿਕਿ ਰੰਕ ਸਿਖ ਨਿਕਟ ਬਿਠਾਏ। ਥਿਰਸੋ ਪ੍ਰਯੰਕ ਆਪ ਉਚ ਥਾਏਂ।
ਪਿਖੇ ਦੂਰ ਤੇ ਹਰਿ ਗੋਬਿੰਦ। ਆਵਤਿ ਹੈਂ ਗਜ ਮਸਤ ਮਨਿੰਦ॥ ੪੦॥
ਸੁੰਦਰ ਛੀਲ ਬਿਲੰਦ ਅਨੰਦਤਿ। ਭੁਜਾ ਪ੍ਰਲੰਬ ਕਰੀ ਕਰ ਨਿੰਦਤਿ[2]।
ਖੜਗ ਸਿਪਰ ਕਟ ਨਿਕਟਿ ਬਿਰਾਜਤਿ। ਸ਼ਮਸ਼ ਬਦਨ ਤਮ ਸਸਿ ਕੋ ਲਾਜਤਿ॥ ੪੧॥ ਰਾਜ ਚਿੰਨ੍ਹ ਸਭਿ ਅੰਗਨਿ ਬਿਖੈ। ਜੋ ਲਗਿ ਦੂਰ ਰਹੇ, ਤਨ ਪਿਖੈ। ਆਏ ਨਿਕਟ,ਗਯੋ ਰੁਖ ਫੇਰਿ। ਉਠੀ ਕਰਕ ਸੁੰਦਰ ਦੁਤਿ ਹੇਰਿ॥੪੨॥ਸਿਖ ਰੰਕਨ ਕੋ ਪ੍ਰਥਮ ਸਿਖਾਯੋ।–ਉਠਹੁ ਨ ਬੰਦਹੁ ਪਿਖਿ ਇਹ ਆਯੋ–।ਆਦਰ ਹੇਤੁ ਨ ਬੋਲਨੋ ਕੋਈ। ਰਹੇ ਦਬਕ ਜੜ੍ਹ ਸਿਰ ਭਰ ਹੋਈ॥ ੪੩॥ ਮਿਹਰਵਾਨ ਕੋ ਕਰਿ ਕੈ ਬੰਦਨ। ਬੈਠਿ ਗਏ ਗੁਰ ਦੇਖ ਨਿਕੰਦਨ। ਸਿਖ ਤੇ ਅੱਗੂ ਪ੍ਰਸ਼ਾਦਿ ਧਰਾਯੋ। ਰਹਨੋ ਮੌਨ ਜਨੁ ਬੋਲ ਨ ਆਯੋ॥ ੪੪॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੌ 'ਮਿਹਰਵਾਨ ਪ੍ਰਸੰਗ' ਵਰਣਨੰ ਨਾਮ ਤ੍ਰੈਦਸਮੋ ਅੰਸੂ ॥ ੧੩ ॥

੧੪. [ਗੁਰੂ ਜੀ ਦਾ ਮਿਹਰਵਾਨ ਨੂੰ ਮਨਾਉਣਾ]।

ਦੋਹਰਾ ॥ ਮਿਹਰਵਾਨ ਪਰਯੰਕ ਪਰ ਲਦਨੋ ਅਧਿਕ ਹੰਕਾਰ । ਸ਼੍ਰੀ ਹਰਿ ਗੋਬਿੰਦ ਛਿਮਾ ਨਿਧ ਬੈਠੇ ਤਰੇ ਨਿਹਾਰ ॥ ੧ ॥ ਚੌਪਈ ॥ ਸਹਿ ਨ ਸਕਨੋ ਬਿਧੀਏ ਤਬਿ ਕਹਨੋ। 'ਉਚਿਤਾਨੁਚਿਤ ਨਹੀਂ ਇਨ ਲਹਨੋ।ਊਪਰ ਬੈਠਹੁ, ਕਨੋਂ ਥਿਰ ਤਰੇ। ਆਪ ਸ਼ਿਰੋਮਣਿ ਸਭਿ ਜਗ ਕਰੇ ॥ ੨ ॥ ਪੀਰਨ ਪੀਰ ਮੀਰ ਸਿਰ ਮੀਰ। ਰਾਵਰ ਤੇ ਕੋ ਊਚ ਨ ਧੀਰ'। ਸੁਨਿ ਸਤਿਗੁਰ ਨੇ ਬਾਕ ਬਖਾਨੇ। 'ਹਮ ਪਿਤ ਤੇ ਇਸ ਪਿਤਾ ਮਹਾਨੇ ॥ ੩ ॥ ਅਰੁ ਇਹ ਬਧ ਮਹਿ ਅਹੈਂ ਬਡੇਰੇ। ਹਮ ਜਨਮੇ ਪੀਛੇ, ਸੁ ਛੁਟੇਰੇ। ਊਚੇ ਉਚਿਤ ਬਡੋ ਇਹ ਭਾਈ। ਹਮ ਨੀਚੇ ਬੈਠਨਿ ਬਨਿਆਈ'॥੪॥ ਸੁਨਿ ਗੁਰ ਬਚ ਭੂਸ਼ਨ ਹੁਇ ਰਹੇ। ਦੁਖਤਿ ਬਿਅਦਬੀ ਨਹਿ ਸਿਖ ਸਹੇ। ਕਿਤਿਕ ਬੇਰ ਬੋਲਨੋ ਨਹਿ ਜਬੈ। ਮ੍ਰਿਦੁਲ ਗਿਰਾ ਸ਼੍ਰੀ ਗੁਰ ਕਹਿ ਤਬੈ ॥ ੫ ॥ 'ਕਰਹੁ ਬਦਨ ਸਨਮੁਖ ਰਿਸ ਛੋਰਿ।ਸੁਖ ਕੇ ਬਾਕ ਕਹੋ ਮਮ ਓਰ। ਕਨੋਂ ਪੁਕਾਰ ਕਰਤੇ ਤੁਮ ਫਿਰੈ?। ਬਸੋ ਸੁਧਾਸਰ ਪੁਰਿ ਮਹਿ ਥਿਰੈ ॥੬॥ ਘਰ ਧਨ ਭੂਮ ਪਦਾਰਥ ਜੋਇ। ਕਹੋ ਆਪ ਹਮ ਦੇਵੈਂ ਸੋਇ। ਦੀਨ ਬਨਹੁ ਕਨੋਂ ਤੁਰਕ ਅਗਾਰੀ ?।ਏਕੋ ਲਾਜ

[1]ਪਿਆਰ ਤੋੜਕੇ। [2]ਹਾਥੀ ਦੇ ਸੁੰਡ ਨੂੰ ਮਾਤ ਕਰਦੇ ਹਨ।

ਹਮਾਰਿ ਤੁਮਾਰੀ ॥ ੭ ॥ ਗੁਰੂ ਪਦਾਰਥ ਸਗਰੇ ਦੀਨੇ। ਕਨੌਂ ਨ ਮਿਲਹੁ ਭੁਗਤਹੁ ਸੁਖ ਪੀਨੇ ?। ਇਕ ਤੋ ਜਗ ਮਹਿੰ ਅਪਜਸ ਪਾਵਹੁ। ਦੂਜੇ ਹਮ ਸੋਂ ਬੈਰ ਬਢਾਵਹੁ ॥ ੮ ॥ ਤਉ ਨ ਅਧੋ ਕੁਛ ਹਾਥ ਤੁਹਾਰੇ। ਪਿਤਾ ਆਦਿ ਤੇ ਲੋਹੁ ਬਿਚਾਰੇ। ਬੀਤ ਗਯੋ ਇਮ ਹੀ ਚਿਰ ਕਾਲੂ। ਰਹੇ ਬਧਾਵਤਿ ਬੈਰ ਬਿਸਾਲੂ ॥੯॥ਔਗੁਨ ਤਿਸ ਮਹਿੰ ਭਏ ਅਨੇਕ। ਕਰਿ ਦੇਖਹੁ ਨਿਜ ਰਿਦੇ ਬਿਬੇਕ[1]। ਸੁਨਿ ਕਰਿ ਮਿਹਰਵਾਨ ਬਚ ਪੋਲਾ[2]। 'ਹਮਰੋ ਤੁਮਰੋ ਕਨੌਹੁੰ ਨ ਮੇਲਾ ॥੧੦॥ ਤੁਮ ਭੀ ਸਾਚ ਕਹਤਿ ਹੋ ਤਾਵਤਿਕੋਇ ਨ ਆਂਚ ਲਗੀ ਉਰ ਜਾਵਤਿ। ਸੁਖ ਮਹਿੰ ਸੁਪਤਹੁ ਚਿੰਤ ਨ ਕਾਈ। ਨਹੀਂ ਪਿਤਾ ਤੇ ਕੁਛ ਬਨਿਆਈ ॥ ੧੧ ॥ ਕਹਿ ਭੇਜਨੋ ਮੁਝ ਪ੍ਰਤਿ ਜਬਿ ਅੰਤ।–ਹੇ ਸੁਤ ! ਜਾਨਹੁ ਸਕਲ ਬ੍ਰਿਤੰਤ। ਜਨੌਂ ਕਨੌਂ ਕਰਿ ਪਲਟਾ ਲਿਹੁ ਮੇਰੋ। ਸਭਿ ਜਗ ਗੁਰਤਾ ਅਪਨੀ ਹੇਰੋ ॥ ੧੨ ॥ ਸੁਤ ਪਿਤ ਕੋ ਕਹਿ ਕੈਦ ਕਰਾਵੈਂ। ਕੈ ਉਪਾਇ ਤੇ ਪ੍ਰਾਨ ਗਵਾਵੈਂ। ਵਸਤੁ ਪਿਤਾਮੇ ਕੀ ਲਿਹੁ ਸਾਰੀ। ਤੌ ਸਪੁੱਤ੍ਰ ਹੋਵੈਂ ਸੁਖਕਾਰੀ– ॥ ੧੩ ॥ ਪ੍ਰਾਨ ਜਾਨਿ ਲੌ ਮਿਲਹੁੰ ਨ ਕਬੈ। ਇਹ ਉਪਦੇਸ਼ ਧਰਹੁੰ ਬਧ ਸਬੈ। ਅਬਿ ਮੈਂ ਲਾਗਨੋ ਰਚਨਿ ਉਪਾਇ। ਤੁਮਹੁ ਸੁਧਾਸਰ ਤੇ ਨਿਕਸਾਇ ॥੧੪॥ ਪਰਹੁ ਕੈਦ ਕੈ ਜਾਹੁ ਪਲਾਈ। ਤਬਿ ਸੁਪੁੱਤ੍ਰਤਾ ਮੁਝ ਬਨਿਆਈ। ਮਹਾਂ ਪੁਰਖ ਪੂਰਨ ਪਿਤ ਮੇਰੋ। ਕਹੋ ਬਾਕ ਹੁਇ ਸਾਚ ਬਡੇਰੋ ॥ ੧੫ ॥ ਅੰਤ ਸਮੇ ਮਹਿੰ ਜਥਾ ਉਚਾਰਾ। ਸੋ ਸ਼ੁਭ ਮੈਂ ਲਖਿ ਅੰਗੀਕਾਰਾ। ਪਿਤਾ ਪੁੱਤ੍ਰ ਤੁਮ ਲਾਜ ਨ ਧਰਿਹੋ। ਮੇਲ ਕਰਨਿ ਬਹੁ ਬਾਰਿ ਉਚਰਿਹੋ ॥ ੧੬ ॥ ਪੁਰੀ ਪਿਤਾਮੇ ਕੀ ਸਭਿ ਛੀਨਿ। ਲਗੇ ਕਹਾਵਨਿ ਗੁਰੂ ਪ੍ਰਬੀਨਿ। ਪਿਤਾ ਕ੍ਰਿਪਾਲ ਨ ਮਨ ਮਹਿੰ ਲਯਾਇ। ਨਤੁ ਸੁਲਹੀ ਢਿਗ ਦੇਤਿ ਗਹਾਇ ॥ ੧੭ ॥ ਅਬਿ ਮੈਂ ਕਰੋਂ ਸੰਘਾਰਨਿ ਤੋਹਿ। ਨੀਕੋ ਮੇਲ ਤਿਸੀ ਦਿਨ ਹੋਹਿ। ਉਰ ਕਪਟੀ ਬਾਹਰ ਮਧੁਰਾਈ। ਇਮ ਤੁਮ ਪਿਤਾ ਸੀਖ ਸੋ ਪਾਈ' ॥੧੮॥ ਸੁਨਿ ਸਿੱਖਨਿ ਭਾ ਕ੍ਰੋਧ ਬਿਸਾਲਾ। ਕਹਿਰ ਗੁਰੂਨਿ ਬਡਿ ਨਿੰਦ ਕੁਚਾਲਾ। ਜੇਠਾ ਸਿੱਖ ਪਿਰਾਲਾ ਆਦਿ। ਉਦਤਿ ਭਏ ਕਰਿਬੇ ਹਿਤ ਬਾਦ ॥੧੯॥–ਜੋ ਲਰਿ ਪਰਹਿ ਤ ਇਸ ਗਹਿ ਲੈਹੌਂ। ਨੀਕੀ ਸੀਖ ਬਨਾਇ ਸੁ ਦੈਹੌਂ–।ਕੁਛ ਬੋਲਨਿ ਕੋ ਜਬਿਹੂੰ ਲਾਗੇ। ਨਿਸ਼ਠੁਰ ਬਾਕ ਕੋਪ ਮਹਿੰ ਪਾਗੇ ॥੨੦॥ ਸ਼੍ਰੀ ਗੁਰੂ ਹਰਿ ਗੋਬਿੰਦ ਹਟਾਏ।'ਹਮ ਚਲਿ

[1]ਸੋਚ ਵੇਖੋ। [2]ਭਾਵ ਗੱਲ ਉਲਟਾਈ।

ਕਰਿ ਡੇਰੇ ਇਸ ਆਏ। ਹਰਖਾਵਨਿ ਕੇ ਕੋਪ ਉਪਾਵਨਿ ? ।ਨਹਿੰ ਤੁਮ ਕੀਜਹਿ ਕਛੂ ਅਲਾਵਨ' ॥ ੨੧ ॥ ਇਮ ਦਾਸਨਿ ਕੋ ਬਰਜਿ ਬਡੇਰੇ। ਪਕਰੇ ਆਪ ਚਰਨ ਤਿਸ ਕੇਰੇ। 'ਭ੍ਰਾਤਾ ! ਬਧ ਮਹਿੰ ਜੇਸ਼ਟ ਅਹੈਂ। ਉੱਤਰ ਤੋਹਿ ਸਮੁਖ ਨਹਿੰ ਕਹੈਂ॥੨੨॥ਤਊ ਬਿਚਾਰਹੁ ਤਜਾਗਹੁ ਕ੍ਰੋਧੁ।ਹੋਤਿ ਕ੍ਰੋਧ ਤੇ ਨਰ ਬਿਨ ਬੋਧੁ। ਕਲਮਲ ਅਰੁ ਕਲਹਾ ਕੋ ਮੂਲਾ। ਕ੍ਰੋਧ ਧਰਮ ਤੇ ਕਰਿ ਪ੍ਰਤਿਕੂਲਾ ॥ ੨੩ ॥ ਕ੍ਰੋਧੀ ਪਰਹਿ ਨਰਕ ਮਹਿੰ ਜਾਇ। ਕਰਹਿ ਅਨੁਚਿਤੀ ਕ੍ਰੋਧੀ ਧਾਇ। ਪੁਰਿ ਮਹਿੰ ਸਦਨ ਆਪਨੇ ਲੀਜੈ। ਅਪਰ ਵਸਤੁ ਹੈ ਸੋ ਕਹਿ ਦੀਜੈ॥੨੪॥ਕਾਰਨਿ ਰਿਸ ਕੋ ਦੇਹੁ ਬਤਾਈ। ਤਿਸ ਤੇ ਹਟਹਿੰ ਤੁਮਹਿੰ ਹਰਖਾਈ[1]। ਪਾਛਲ ਬਾਤ ਨ ਰਿਦੇ ਬਿਚਾਰੋ। ਜਿਮ ਹੁਇ ਸ਼ਾਂਤਿ ਤਥਾ ਨਿਰਧਾਰੋ' ॥ ੨੫ ॥ ਸੁਨਿ ਸਿੱਖਨਿ ਦਿਸ਼ਿ ਨੈਨ ਤਰੇਰੇ[2]। ਮਿਹਰਵਾਨ ਕਰਿ ਕ੍ਰੋਧ ਘਨੇਰੇ। 'ਕਜੋਂ ਨ ਜਾਤਿ ਉਠਿ ਕਛੁ ਹੁਇ ਪਰੈ[3]। ਇਹ ਗਵਾਰ ਕਰਿ ਦ੍ਰਿਗ ਤੇ ਪਰੈ ॥ ੨੬ ॥ ਨਤੁ ਮਿਲਿਬੋ ਅਬਿ ਅਸ ਹੁਇ ਜਾਇ । ਰੁੰਡ ਮੁੰਡ ਧਰ ਪਰੇ ਦਿਖਾਇੰ। ਆਗੈ* ਧੁਖਤਿ ਰਹਤਿ ਨਿਤ ਛਾਤੀ। ਅਬਿ ਬਰ ਪਰੈ[4] ਹੋਹਿ ਬੱਖਨਾਤੀ'॥੨੭॥ਇੱਤਯਾਦਿਕ ਕਹਿ ਅਪਰ ਕਠੋਰਾ। ਮੁਖ ਦ੍ਰਿਗ ਅਰਣ ਲਰਨਿ ਕੋ ਤੋਰਾ[5]। ਖੜਗ ਮੁਸ਼ਟ ਪਰ ਧਰਿ ਕਰਿ ਕਰ ਕੋ। ਗੁਰਹਿ ਦਿਖਾਇ ਬੀਰਤਾ ਬਰ ਕੋ ॥ ੨੮ ॥ ਧਰਮ ਧੁਰੰਧਰ ਧੀਰਜ ਧਾਰੀ। ਗੁਰੁ ਛਿਮਾਨਿਧਿ ਕੀਨਿ ਬਿਚਾਰੀ। ਕਹਤਿ ਭਏ 'ਹਮ ਇਮ ਚਿਤ ਚਹੈਂ। ਗੁਰ ਕੀ ਕੁਲ ਸਭਿ ਇਕ ਸਮ ਰਹੈ ॥੨੯॥ ਪਰਾਰਬਧ ਖੋਟੀ ਹੁਇ ਐਸੇ। ਤੌ ਕਿਸ ਕੋ ਬਸਿ ਚਲਹਿ ਨ ਕੈਸੇ। ਸ੍ਰਾਪ ਗੁਰੂ ਕਹੁ ਹੋਵਹਿ ਸਾਚੇ। ਪਿਤ ਜੁਤਿ ਤੁਮ ਜਿਮ ਚਿੰਤਾ ਰਾਚੇ ॥ ੩੦ ॥ ਤਥਾ ਬੰਸ ਨਿਤ ਚਿੰਤਾ ਲਹੈ। ਪਰ ਪ੍ਰਭਾਵ ਪਿਖਿ ਕਰਿ[6] ਉਰ ਦਹੈ। ਜਿਨ ਕੋ ਅਬਿ ਬਚ ਕਹੈਂ ਗਵਾਰ। ਤੁਮ ਕੁਲ ਹੁਇ ਸਿੱਖਨਿ ਅਨੁਸਾਰਿ ॥ ੩੧ ॥ ਇਨ ਕੀ ਪਾਹੁਲ ਲੈ ਸੁਖ ਪਾਵੈਂ। ਚਾਕਰ ਹੁਇ ਜੀਵਾ ਸੁ ਚਲਾਵੈਂ। ਬਨਿ ਬਨਿ ਦੀਨ ਮਿਲਹਿੰ ਇਨ ਸੰਗਿ। ਪਾਇੰ ਅਨਾਦਰ ਘਰ ਘਰ ਮੰਗਿ ॥ ੩੨ ॥

---

[1]ਤਿਸ (ਕਾਰਨ) ਤੋਂ ਅਸੀਂ ਹਟ ਜਾਵਾਂਗੇ, ਤੇ ਤੁਹਾਨੂੰ ਪ੍ਰਸੰਨ ਰੱਖਾਂਗੇ। [2]ਤਾੜਿਆ (ਮਿਹਰਵਾਨ ਨੇ)। [3]ਕੁਛ (ਭਾਵ ਲੜਾਈ) ਹੋ ਪਏਗੀ। [4]ਬਲ ਪਵੇਗੀ। [5]ਮੂੰਹ ਤੇ ਨੇਤ੍ਰ ਲਾਲ ਹੋ ਗਏ, ਲੜਨੇ ਦਾ ਤੌਰ ਹੋ ਗਿਆ। [6]ਪਰਾਏ ਪ੍ਰਤਾਪ ਨੂੰ ਵੇਖਦੇ। *ਪਾ:-ਆਖੈ:-

ਹਮਹੁ ਨਿਹੋਰੋ ਕਿਯੋ ਨ ਮੇਲ[1]। ਹੋਇ ਭਵਿੱਖਨਤ ਮਹਿੰ ਅਸ ਖੇਲ। ਮਿਲਨੋ ਚਹੈਂ ਗੁਰੂ ਘਰ ਸੋਂ ਤਬੈ। ਸਿੱਖ ਹਟਾਵਹਿਂ ਮਿਲਹਿਂ ਨ ਸਬੈ ॥੩੩॥ ਚਾਕਰ ਬਨਹਿਂ ਕਿ ਪਾਹੁਲ ਲੈਹਿਂ। ਤਬਿ ਇਹ ਸਿੱਖ ਦਰਬ ਕੋ ਦੈਹਿਂ[2]। ਇਮ ਦੈ ਸ੍ਰਾਪ ਉਠੇ ਗੁਰ ਪੂਰੇ। ਜਿਨ ਕੇ ਅੰਗ ਸੁਹਾਵਤਿ ਰੂਰੇ ॥ ੩੪ ॥ ਬਾਧ ਘਾਟ ਸੋ ਬੈਲਾਤ ਰਹਨੋ। ਬਹੁਰ ਨ ਉੱਤਰ ਸ਼੍ਰੀ ਗੁਰੂ ਕਹਨੋ। ਵਡੇ ਵਡਾਈ ਪਾਇ ਨਿਵੈਤੇ। ਜਿਮ ਤਰੁ ਝੁਕਹਿ ਜਿ ਹੁਇ ਫਲਵੈਤੇ ॥ ੩੫ ॥ ਬਧੈ ਬੇਨੁ[3] ਸਿਰ ਊਚੋ ਰਾਖੈ। ਛਿਨਕ ਬਿਖੈ ਜਰ ਖਰ ਹੁਇ ਰਾਖੈ[4]। ਜਿਮ ਗੁਰ ਗਿਰ ਸਿਰ ਪਰਿ ਤ੍ਰਿਨ ਲੋਟੈ[5]। ਬਡੇ ਸੁ ਬਡੇ ਛੋਟ ਸੋ ਛੋਟੈ ॥ ੩੬ ॥ ਅਲਪ ਛਾਂਗ ਗੌ[6] ਸਿਰ ਚਢਿ ਗਯੋ। ਘਟਨੋ ਨ ਗਜ, ਅਜ ਵਧਤਿ ਨ ਭਯੋ। ਤਿਮ ਸ਼੍ਰੀ ਹਰਿ ਗੋਬਿੰਦ ਕਿਯ ਬੰਦਨ। ਮਹਿਮਾ ਘਟੀ ਨ ਕੁਛ ਗੁਰੁ ਨੰਦਨ[7] ॥੩੭॥ ਸਹਿਜ ਸੁਭਾਇਕ ਸਨੈ ਸਨੈ ਚਲਿ। ਆਨਿ ਬਿਰਾਜੇ ਨਿਜ ਨਿਵੇਸ ਥਲ। ਚਿਤਵਤਿ ਮਿਹਰਵਾਨ ਲਘੁਤਾਈ।–ਮਿਲੇ ਪ੍ਰਥਮਹੀ ਲਖਨੋ ਸੁਭਾਈ ॥ ੩੮ ॥ ਜਨੁ ਪਾਟੀ ਨਿਜ ਪਿਤਾ ਪਢਾਈ[8]। ਦ੍ਵੈਸ਼ ਰਚਨਿ ਕੀ ਚਾਤੁਰਤਾਈ। ਕਹਨਿ ਕਠੋਰ, ਧਰਨਿ ਹੈਕਾਰ। ਕਪਟ ਕਰਨਿ ਮਹਿੰ ਬੁੱਧਿ ਉਦਾਰ –॥੩੯॥ ਪੀਛੈ ਮਿਹਰਵਾਨ ਵਡ ਫੂਲਾ। ਗਰਬ ਹਿੰਡੋਰੇ[9] ਚਢਿ ਜਨੁ ਝੂਲਾ। ਨਿਜ ਸਿੱਖਨਿ ਸੋਂ ਮਹਿਮਾ ਕਹੈ। 'ਹਮ ਤੋ ਬੰਦਨੀਯ ਗੁਰ ਅਹੈਂ ॥੪੦॥ ਦੇ ਦੇ ਰਿਸ਼ਵਤਿ ਦਰਬ ਮਸੰਦ। ਇਹ ਬਨਿ ਬੈਠੇ ਗੁਰੂ ਬਿਲੰਦ। ਕਰਹਿਂ ਅੱਗ੍ਰ ਪਗ ਨਮੋ ਹਮਾਰੇ। ਇਹ ਮਹਿੰਮਾ ਨ ਲਖਹਿਂ ਸਿਖ ਸਾਰੇ ॥੪੧॥ ਕੋ ਕੋ ਲਖਹਿ ਸੁ ਹਮ ਢਿਗ ਆਵੈ। ਪਿਖਾ ਪਿਖੀ ਤਿਸ ਢਿਗ ਚਲਿ ਜਾਵੈਂ। ਮੇਲਿ ਕਰਨਿ ਚਾਹਤਿ ਇਤ ਆਯੋ। – ਬਾਤ ਨ ਬਿਗਰਹਿ– ਇਨ ਲਖਿ ਪਾਯੋ ॥ ੪੨ ॥ ਸ਼ਾਹੁਜਹਾਂ ਸੋਂ ਮੇਲਿ ਹਮਾਰਾ। ਸੁਨਨੋ ਕਿਸੀ ਤੇ ਉਰ ਡਰ ਧਾਰਾ। ਹਮ ਐਸੇ ਕਜਾ ਹੈਂ ਅਨਜਾਨ। ਬਨਤਿ ਬਾਤ ਸੁਭਿ, ਕਰਹਿਂ ਜਿ ਆਨ ॥ ੪੩ ॥ ਹਜ਼ਰਤ ਸੁਤ ਮਮ ਕਾਜ ਸੁਧਾਰਹਿ। ਤੁਰਤ ਬਨਹਿ, ਢਿਗ ਪਿਤਾ ਉਚਾਰਹਿ। ਕਿਧੌਂ ਆਪ ਹੀ ਦੇਹਿ ਬਨਾਇ। ਹਰਿ ਗੋਬਿੰਦ ਕੋ ਡਰ ਉਪਜਾਇ ॥੪੪॥ ਕਹੋ ਸ਼ਰੀਕ ਬਰੋਂ ਪੁਰਿ ਕੈਸੇ। ਆਛੀ

---

[1]ਸਾਡੇ ਮਨਾਇਆਂ ਮੇਲ ਨਾ ਕੀਤਾ। [2]ਬਾਂਸ। [3]ਸੜ ਬਲਕੇ ਸੁਆਹ ਹੋ ਜਾਂਦਾ ਹੈ। [4]ਜਿਵੇਂ ਵੱਡੇ ਪਹਾੜ ਦੇ ਸਿਰ ਤੇ ਕੱਖ ਲੋਟਦੇ ਹਨ। [5]ਤੁਛ ਬੱਕਰਾ ਹਾਥੀ ਦੇ। [6]ਅਨੰਦ ਦਾਤੇ ਗੁਰੂ ਜੀ ਦੀ। (ਅ) ਗੁਰੂ (ਅਰਜਨ ਜੀ) ਦੇ ਸਪੁੱਤ੍ਰ ਦੀ। [7]ਪੱਟੀ ਪੜ੍ਹਾਈ। [8]ਹਿੰਡੋਲਾ, ਪੀਂਘੜਾ।

ਬਾਤ ਹੋਤਿ ਨਹਿੰ ਐਸੇ। ਅਪਨੇ ਜੋਰ ਸਾਥ ਸਭਿ ਲੈਹੌਂ। ਸਦਨ ਪਿਤਾਮੇ ਲੈ ਸੁਖ ਪੈਹੌਂ" ॥ ੪੫॥ ਸੁਨਿ ਕਰਿ ਦਾਸ ਕਹੋ ਕਰ ਬੰਦਿ। 'ਤੁਮ ਸਤਿਗੁਰ ਕੇ ਪੁੱਤ੍ਰ ਬਿਲੰਦ। ਸਭਿ ਵਸਤੁਨਿ ਕੇ ਹੋ ਅਧਿਕਾਰੀ। ਇਹ ਤੋ ਖਿਲਕਤ ਜਾਨਹਿ ਸਾਰੀ' ॥੪੬॥ ਇੱਤ੍ਯਾਦਿਕ ਕਹਿ ਕਹਿ ਹਰਖਾਵੈ। ਲਖਹਿ ਕਿ–ਗੁਰੁਤਾ ਹਮ ਢਿਗ ਆਵੈ–। ਦਿਨ ਪ੍ਰਤਿ ਅਧਿਕ ਕੁਟਿਲਤਾ ਧਾਰੀ। ਭਯੋ ਨਹੀਂ ਸਤਿਗੁਰ ਅਨੁਸਾਰੀ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੌ 'ਮਿਹਰਵਾਨ ਕੋ ਪ੍ਰਸੰਗ' ਵਰਨਨੰ ਨਾਮ ਚੌਦਸਮੋ ਅੰਸੂ ॥ ੧੪ ॥

੧੫. [ਕਾਬਲ ਦੇ ਸਿੱਖ ਤੋਂ ਸ਼ਾਹ ਨੇ ਘੋੜਾ ਖੋਹਿਆ]।

ਦੋਹਰਾ॥ਇਸ ਬਿਧਿ ਬਸਿ ਕਰਿ ਲਵਪੁਰੀ ਕੇਤਿਕ ਮਾਸ ਬਿਤਾਇ। ਸੈਗਤਿ ਆਵਹਿ ਦਰਸ ਕੋ ਪ੍ਰਥਮ ਸੁਧਾਸਰ ਨ੍ਹਾਇ ॥ ੧॥ ਚੌਪਈ ॥ ਸ਼੍ਰੀ ਹਰਿਮੰਦਰ ਕਰਿ ਕਰਿ ਦਰਸ਼ਨ। ਸੁਨਿ ਪੁਨ ਆਇ ਗੁਰੂ ਪਗ ਪਰਸਨ।ਬਲੀ ਤੁਰੰਗ ਸ਼ਸਤ੍ਰ ਬਹੁ ਆਨਹਿੰ। ਸਤਿਗੁਰ ਹੇਰਿ ਖੁਸ਼ੀ ਤਿਨ ਠਾਨਹਿੰ ॥ ੨॥ ਚਾਰੋਂ ਚੱਕਨ ਕੇਰ ਮਸੰਦ। ਆਨਹਿੰ ਗੁਰ ਕੋ ਦਰਬ ਬਿਲੰਦ। ਅਨਗਨਿ ਭੀਰ ਨਈ ਨਿਤ ਆਵੈ। ਵਸਤੁ ਅਮੋਲ ਅਕੋਰ ਚਢਾਵੈਂ ॥ ੩ ॥ ਜਹਿੰ ਕਹਿੰ ਤੇ ਹਯ ਆਛੇ ਟੋਰਿ। ਦੇ ਦੇ ਦਰਬ ਲਜਾਇੰ ਗੁਰ ਓਰ। ਸ਼ਸਤ੍ਰ ਪੁਲਾਦੀ ਤੀਛਨ ਮਹਾਂ। ਬਰਛੇ, ਬਾਨ ਆਨਿ[1] ਜਹਿੰ ਕਹਾਂ ॥੪॥ਧਨੁਖ ਤੁਫੰਗ ਮੋਲ ਬਡ ਦੇਤਿ। ਅਰਪਿ ਗੁਰੂ ਢਿਗ ਖੁਸ਼ੀ ਸੁ ਲੇਤਿ। ਦੇਸ਼ ਬਿਦੇਸ਼ਨਿ ਚਾਰਹੁੰ ਦਿਸ਼ਿ ਮੈਂ। ਛੋਟੇ ਬਡੇ ਨਗਰ ਜਿਸ ਕਿਸ ਮੈਂ ॥.੫॥ ਸਤਿਗੁਰ ਕੀ ਸਿੱਖੀ ਜਗ ਮਾਂਹੀ। ਜਹਿੰ ਨਹਿੰ ਹੁਇ, ਅਸ ਥਲ ਕੋ ਨਾਂਹੀ। ਜਹਿੰ ਕਹਿੰ ਸੁਜਸੁ ਚੰਦੋਆ ਤਨਯੋਨਹਿੰ ਕੋ ਅਸ, ਜਿਨ ਸੁਨਯੋ ਨ ਭਨਯੋ ॥੬॥ ਦੋਹਰਾ॥ਸੱਤਾ ਅਰੁ ਬਲਵੰਡ ਜੁਗ ਹੁਤੇ ਰਬਾਬੀ ਪਾਸ। ਕਰਤਿ ਕੀਰਤਨ ਰਾਗ ਧੁਨਿ ਸਭਿ ਉਰ ਦੇਤਿ ਹੁਲਾਸ॥੭॥ ਚੌਪਈ॥ਪਹੁੰਚਯੋ ਅੰਤ ਸਮਾਂ ਤਬਿ ਤਿਨ ਕੋ। ਲਵਪੁਰਿ ਤਯਾਗ ਦੀਨਿ ਨਿਜ ਤਨ ਕੋ। ਅਪਰ ਰਬਾਬੀ ਬਾਬਕ ਨਾਮ। ਜੋ ਗਾਵਤਿ ਰਾਗਨਿ ਅਭਿਰਾਮ॥੮॥ਰਾਖਯੋ ਤਬਿ ਹਜ਼ੂਰ ਨੇ ਪਾਸ। ਲਗਹਿ ਦਿਵਾਨ ਸੁ ਰਾਗ ਪ੍ਰਕਾਸ਼।ਸੁਨਿ ਪ੍ਰਸੰਨ ਹੈ ਦੇਂ ਬਡ ਮੌਜ[2]। ਹਰਖਤਿ ਦਰਬ ਸਰਬ ਦੇ ਫੌਜ ॥ ੯ ॥ ਕੇਤਿਕ ਮਾਸ ਬਿਤੇ ਸੁਧਿ ਆਈ। 'ਕ੍ਰਪਾ ਰਿਝ੍ਰਯੋ' ਸਭਿਨਿ ਮੁਖ ਗਾਈ। ਜਹਾਂਗੀਰ ਪਰਲੋਕ ਸਿਧਾਰਾ। ਸ਼ਾਹੁ ਜਹਾਂ ਸਭਿ

[1] ਲਿਆਂਵਦੇ ਹਨ। [2] ਵਿਭੂਤੀ, ਦੌਲਤ [ਅ:, ਮੌਜ=ਲਹਿਰ। ਸ਼ਿਹਾਰੀ ਨੇ 'ਮੌਜ' ਵਿਭੂਤੀ ਅਰਥ ਵਿਚ ਵਰਤਿਆ ਹੈ। ਯਥਾ:–'ਲੈ ਲਾਖਨ ਕੀ ਮੌਜ']।

ਰਾਜ ਸੰਭਾਰ* ॥ ੧੦ ॥ ਸਭਿ ਦੇਸ਼ਨਿ ਪਰ ਹੁਕਮ ਚਲਾਯੋ। ਜਹਿੰ ਕਹਿੰ ਉਮਰਾਵਨਿ ਗਨ ਆਯੋ। ਦੇਸ਼ ਪਤੀ ਅਰੁ ਦੁਰਗ ਪਤੀ ਸਥਿ। ਆਨਿ ਮਿਲੇ ਉਪਹਾਰਨਿ ਦੇ ਤਥਿ ॥੧੧॥ਬ੍ਰਿੰਦ ਤੁਰੰਗ ਮਤੰਗ ਸੁ ਆਵੈਂ।ਜਹਿੰ ਤੇ ਚਾਹੈਂ ਤਹਿੰ ਮੰਗਵਾਵੈਂ। ਕੇਤਿਕ ਦਿਨ ਬੀਤੇ ਇਸ ਭਾਂਤਿ। ਸ਼ਾਹੁਜਹਾਂ ਜਹਿੰ ਕਹਿੰ ਬੱਖਸ਼ਾਤਿ ॥ ੧੨ ॥ ਸਗਰੋ ਬੰਦੁਬਸਤਿ ਕਰਿ ਲੀਨਿ। ਹੋਏ ਅਲਪ ਬਿਸਾਲ ਅਧੀਨਿ। ਤਿਮ ਹੀ ਗੁਰ ਕੀ ਸੰਗਤਿ ਆਵੈ। ਸ਼ਸਤ੍ਰ ਤੁਰੰਗ ਦਰਬ ਅਰਪਾਵੈਂ ॥੧੩ ॥ ਕਾਬਲ ਮਹਿੰ ਇਕ ਸਿੱਖ ਸੁਜਾਨਾ। ਧਨ ਗਨ ਤੇ ਬਿਵਹਾਰ ਮਹਾਨਾ। ਗੁਰੂ ਦਸੌਂਧ ਨਿਕਾਰਤਿ ਰਹਨੋ। ਲਾਭ ਬਿਸਾਲ ਬਾਰਿ ਇਕ ਲਹਨੋ ॥ ੧੪ ॥ ਗੁਰ ਕੋ ਦਰਬ ਭਯੋ ਸਮੁਦਾਇ। ਤਿਨ ਹਜ਼ੂਰ[1] ਕੋ ਸੁਨਨੋ ਸੁਭਾਇ।–ਚੰਚਲ ਬਲੀ ਤੁਰੰਗ ਬਿਲੋਕਹਿੰ। ਲੇ ਸਿੱਖ ਤੇ ਕਰਿ ਦੇਤਿ ਅਸ਼ੋਕਹਿੰ ॥ ੧੫ ॥ ਅਧਿਕ ਸ਼ੌਂਕ ਹੋਵਹਿੰ ਅਸੁਵਾਰ। ਕਰਹਿੰ ਅਖੇਰ ਕੇਰ ਬਿਵਹਾਰ–।–ਗੁਰ ਕੋ ਦਰਬ ਬ੍ਰਿੰਦ ਮੈਂ ਜੋਰਾ। ਭਾਂਤੇ ਲੇਉਂ ਟੋਰਿ ਕਰਿ ਘੋਰਾ–॥੧੬॥ ਦੂਰਿ ਦੂਰਿ ਲਗਿ ਖੋਜਨਿ ਕੀਨਸਿ। ਬਡੇ ਮੋਲ ਕੋ ਬਾਜ ਨ ਚੀਨਸਿ। ਬਲਖ ਬੁਖਾਰੇ ਮਹਿੰ ਨਹਿੰ ਪਾਯੋ। ਆਗੈ ਰੂਮ ਦੇਸ਼ ਲਗਿ ਆਯੋ ॥੧੭॥ ਤਹਿੰ ਕਿਤ ਸੁਨਨੋ ਅਰਾਕੀ ਘੋਰਾ। ਜਿਸ ਕੋ ਮੋਲ ਨਹੀਂ ਕਿਛੁ ਥੋਰਾ। ਬੂਝਿ ਬੂਝਿ ਸਭਿ ਤੇ ਸੁਧਿ ਭਾਂਕੀ। ਜਾਇ ਬਿਲੋਕਨੋ ਤੁਰੰਗ ਅਰਾਕੀ ॥੧੮॥ ਹਾਥ ਫੇਰਿ ਬਹੁ ਸੁੰਦਰ ਹੇਰਾ। ਗੁਰ ਹਿਤ ਚਾਹਨੋ ਸਿੱਖ ਘਨੇਰਾ।ਕਹਨੋ 'ਮੋਲ ਮੁਝ ਦੇਹੁ ਸੁਨਾਈ।ਹਮ ਲੇਵਹਿੰ ਧਨ ਦੇ ਹਰਖਾਈ' ॥੧੯॥ ਸੁਨਤਿ ਸੁਦਾਗਰ ਨੇ ਤਿਸ ਕਹਨੋ।'ਲੈਬੇ ਉਚਿਤ ਨਹੀਂ ਤੂੰ ਲਹਨੋ। ਇਸ ਕੋ ਪਾਤਿਸ਼ਾਹੁ ਕੋ ਲੇਵੈ।ਅਨਗਨ ਧਨ ਮਨ ਗਿਨਹਿ ਨ ਦੇਵੈ[3]'॥੨੦॥ ਸਿਖ ਨੇ ਕਹਨੋ'ਬਾਕ ਫੁਰ ਤੋਰਾ[4]। ਸੱਚਾ ਪਾਤਿਸ਼ਾਹੁ ਲੇ ਘੋਰਾ।ਗਿਨਹਿ ਨ

[1]ਭਾਵ ਗੁਰੂ ਜੀ ਦਾ। [2]ਘੋੜਾ ਨਾ ਲੱਭਾ। [3]ਅਨਗਿਣਤ ਧਨ ਦੇਵੇ ਤੇ ਮਨ ਵਿਚ ਸੋਚ ਨਾ ਕਰੇ। [4]ਫੁਰੋ, ਭਾਵ ਸੱਚਾ ਹੋਵੇ।

*ਜਹਾਂਗੀਰ ਦਾ ਪੁੱਤ੍ਰ ਸ਼ਹਿਰ ਯਾਰ ਕਸ਼ਮੀਰੋਂ ਬੀਮਾਰ ਹੋਕੇ ਲਾਹੌਰ ਘੱਲਿਆ ਗਿਆ। ਥੋੜੇ ਦਿਨ ਬਾਦ ਜਹਾਂਗੀਰ ਦਮੇ ਨਾਲ ਬੀਮਾਰ ਹੋ ਗਿਆ, ਜਿੰਦ ਖ਼ਤਰੇ ਵਿਚ ਹੋਣ ਕਰਕੇ ਹਕੀਮਾਂ ਨੇ ਉਸ ਨੂੰ ਬੀ ਲਾਹੌਰ ਟੋਰਿਆ, ਪਰ ਉਹ ਅੱਧਾ ਕੁ ਰਸਤਾ ਤੇ ਕਰਨ ਤੋਂ ਪਹਿਲੋਂ ਹੀ ਰਸਤੇ ਵਿਚ ਸ਼ਿਨ ਈਃ ੧੬੨੭ ਅਕਤੂਬਰ ੨੮, ਬਿਕ੍ਰਮੀ ਸੰਮਤ ੧੬੮੪ ਨੂੰ ਮਰ ਗਿਆ। ਸ਼ਾਹਜਹਾਨ ਤਦੋਂ ਦੱਖਣ ਵਿਚ ਸੀ, ਪਿਉ ਦਾ ਮਰਨਾ ਸੁਣਕੇ ਆਗਰੇ ਅੱਪੜ ਕੇ ਤਖਤ ਨਸ਼ੀਨ ਹੋਇਆ। ਜਹਾਂਗੀਰ ਦੀ ਲੋਥ ਲਾਹੌਰ ਲਿਆਕੇ ਸ਼ਾਹਦਰੇ ਦਫਨਾਈ ਗਈ।

ਧਨ ਮਨ ਕਰਿ ਕੈ ਜੋਇ। ਇਹ ਤੁਰੰਗ ਲੇਵਤਿ ਹੈ ਸੋਇ ॥ ੨੧ ॥ ਕਹੋ ਮੋਲ ਹਮ ਲੇਂ ਸੁਨਿ ਕਾਨਾ'।ਤਬਿ ਸੌਦਾਗਰ ਸਾਚ ਬਖਾਨਾ।'ਮੋਲ ਸਵਾਲਖ ਇਸ ਕੋ ਪਾਵੈ'। ਲਾਖ ਦਿਏ ਬਿਨ ਹਾਥ ਨ ਆਵੈ' ॥ ੨੨ ॥ ਸੁਨਿ ਸਿਖ ਆਨੰਦ ਕਰਿ ਉਰ ਮਾਂਹੀ।–ਗੁਰ ਕੋ ਦਰਬ ਇਤੋ ਹੁਇ ਨਾਂਹੀ'। ਸਾਹੋ ਪਾਤਿਸ਼ਾਹੁ ਲੇ ਅਸੁ ਕੋ। ਮੈਂ ਕਹਿ ਦਿਯੋ ਬਾਕ ਅਬਿ ਇਸ ਕੋ ॥੨੩॥ ਆਗੈ ਮੈਂ ਜੁ ਕਰੌਂ ਬਿਵਹਾਰ। ਤਿਸ ਮਹਿ ਲੇਵੋਂ ਸ਼ੇਖ ਬਿਚਾਰ[੨]–। ਇਹ ਮਨ ਠਾਨਿ ਲਾਖ ਹੀ ਦੀਨਾ। ਘੋਰਾ ਖੋਲਿ ਤਹਾਂ ਤੇ ਲੀਨਾ ॥ ੨੪ ॥ ਨਟ ਬਾਜ਼ੀ ਜਿਮ ਬਾਜ਼ੀ ਚਾਲਾ। ਫਾਂਦਤਿ ਚੰਚਲ ਬਲੀ ਬਿਸਾਲਾ। ਜਨੋਂ ਕਨੋਂ ਕਰਿ ਕਾਬਲ ਮਹਿਂ ਲਯਾਯੋ। ਪਟ ਪੁਰਾਨ ਸੋਂ ਰਾਖਹਿ ਛਾਯੋ[੩] ॥੨੫ ॥ ਗੁਰ ਦਰਸ਼ਨ ਕੋ ਅਧਿਕ ਉਮੰਗਤਿ। ਕਾਬਲ ਆਦਿ ਮਿਲੀ ਬਹੁ ਸੰਗਤਿ। ਮੱਦ੍ਰ ਦੇਸ਼[੪] ਕੋ ਆਵਨਿ ਲਾਗੀ। ਲੈ ਧਨ ਆਦਿ ਵਸਤੁ ਅਨੁਰਾਗੀ ॥ ੨੬ ॥ ਲੈ ਤੁਰੰਗ ਸਭਿ ਸੰਗ ਮਿਲਨੋ ਹੈ। ਅਧਿਕ ਛੁਪਾਵਤਿ ਪੰਥ ਚਲਨੋ ਹੈ।–ਨਹਿਂ ਉਮਰਾਵ ਦੇਖਿ ਕਰਿ ਲੇਯ। ਸ਼ਾਹੁ ਨਿਕਟ ਸੁਧਿ ਕੋ ਨਹਿਂ ਦੇਯ ॥ ੨੭ ॥ ਗੁਰ ਢਿਗ ਪਹੁੰਚਹਿ ਬਿਘਨ ਬਿਹੀਨ–। ਇਸ ਹਿਤ ਜਤਨ ਅਨੇਕ ਸੁ ਕੀਨਿ। ਅਟਕ ਸਿੰਧ ਨਦ ਤਰੀ ਚਢਾਵਾ[੫]। ਤਟ ਉਰਾਰਲੇ[੬] ਜਬਿ ਉਲੰਘਾਵਾ ॥੨੮॥ ਇਕ ਉਮਰਾਵ ਪਿਸ਼ੌਰ ਸਿਧਾਰਾ। ਸੁੰਦਰ ਬਾਜ਼ੀ ਚਪਲ ਨਿਹਾਰਾ।ਤਹਾਂ ਤੇਜ਼ ਐਸੇ ਕੁਛ ਭਯੋ।ਰੋਕਨੋ ਜਾਇ ਨ ਬਹੁ ਬਲ ਕਯੋ॥੨੯॥ ਸਨੇ ਸਨੇ ਸਾਦਰ ਕਰ ਫੇਰਿ। ਕਰਨੋ ਟਿਕਾਵਨਿ ਘੋਰਾ ਫੇਰ।ਪਿਖਿ ਉਮਰਾਵ ਰਿਦਾ ਬਿਰਮਾਯੋ[੭]। ਮਨਹੁ ਕਮਲ ਪਰਿ ਭਵਰ ਲੁਭਾਯੋ ॥ ੩੦ ॥ ਬੂਝਨਿ ਕੀਨਿ 'ਅਹੈ ਕਿਸ ਘੋਰਾ?। ਕਹਿਂ ਤੇ ਆਇ,ਜਾਇ ਕਿਸ ਓਰਾ?' "ਸ਼੍ਰੀ ਗੁਰੁ ਹਰਿ ਗੋਬਿੰਦ ਬਿਸਾਲਾ। ਕਰਨੋ ਖਰੀਦਨਿ,ਤਿਨ ਢਿਗ ਚਾਲਾ' ॥ ੩੧ ॥ ਮੂਰਖ ਮਨ ਉਮਰਾਵ ਬਿਚਾਰਾ ।–ਸ਼ਾਹੁ ਉਚਿਤ ਹਯ ਰੁਚਿਰ ਨਿਹਾਰਾ।ਚਢੇ ਹਰਖ ਕਰਿ ਮੋਹਿ ਸਰਾਹੈ।ਕਿਮ ਅਸੁਲੇਇ ਪੁਚਾਵੋਂ ਪਾਹੈ[੧੦] ॥੩੨॥ ਸੋ[੧੧]ਭੀ ਰਹੈ ਸ਼ਾਹੁਕੇ ਪਾਸਿ।ਹੋਇ ਨ ਅਸ ਰਿਸ ਕਰਹਿ ਪ੍ਰਕਾਸ਼ਿ।ਯਾਂ

[੧]ਪੌਂਦਾ ਨੈ। [੨]ਨਹੀਂ ਹੋਵੇਗਾ। [੩]ਬਾਕੀ ਵਿਆਜ ਭਾਵ ਪੂਰੀ ਕਰ ਲਵਾਂਗਾ। [੪]ਪੁਰਾਣੇ ਕੱਪੜੇ ਨਾਲ ਢੱਕ ਰੱਖਿਆ। [੫]ਪੰਜਾਬ। [੬]ਅਟਕ (ਦੇ ਟਿਕਾਣੇ) ਸਿੰਧ ਨਦੀ ਤੋਂ (ਪਾਰ ਹੋਣ ਲਈ) ਬੇੜੀ ਤੇ ਚਾੜ੍ਹਿਆ। [੭]ਉਰਵਾਰਲੇ ਕੰਢੇ। [੮]ਲਲਚਾਯਾ। [੯]ਉਸ ਸਿੱਖ ਨੇ ਉੱਤਰ ਦਿਤਾ। [੧੦] (ਪਾਤਸ਼ਾਹ) ਪਾਸ। [੧੧] ਭਾਵ ਸ਼੍ਰੀ ਗੁਰੁ ਹਰਿ ਗੋਬਿੰਦ ਜੀ।

ਤੋ ਲਿਖ ਭੇਜੋਂ ਸੁਧਿ ਤਾਂਹੀ। ਲੇਹਿ ਤੁਰੰਗ ਹੁਇ ਚਿਤ ਮਹਿੰ ਚਾਹੀ ॥੩੩॥ ਅਦਬ ਕਰਹਿ ਤੋ ਨਾਂਹਿ ਨ ਲੈਵੈ। ਮਮ ਸਿਰ ਦੋਸ਼ ਨ ਕਿਮ ਕੋ ਦੇਵੈ—ਇਮ ਬਿਚਾਰਿ ਖਤ ਕੋ ਲਿਖਿ ਭੇਜਾ। ਨਰ ਕੋ ਕਹਯੋ 'ਤੁਰਤ ਹੀ ਲੇ ਜਾ' ॥੩੪॥ —ਹਰਖਹਿ ਸ਼ਾਹੁ ਦਰਬ ਕੋ ਦੈਹੈ। ਚਢਿ ਤੁਰੰਗ ਪਰ ਅਧਿਕ ਰਿਝੈ ਹੈ—। ਮਜਲ ਬਿਸਾਲ ਪੰਥ ਸੋ ਚਾਲਾ। ਪਹੁੰਚਯੋ ਸ਼ਾਹੁ ਪਾਸ ਤਿਸ ਕਾਲਾ ॥੩੫॥ ਮਿਲਿ ਕਿਹ ਸੋਂ ਢਿਗ ਲਿਖਯੋ ਪਠਾਯੋ। ਪਠਿ ਕਰਿ ਬਹੁਤ ਪਿਖਨਿ ਉਮਗਾਯੋ[1]। ਨਰ ਕੋ ਬੂਝਯੋ ਨਿਕਟਿ ਹਕਾਰੇ। 'ਕਹਿ ਆਵਤਿ ਅਸ ਤੁਰੰਗ ਉਦਾਰੇ?' ॥੩੬॥ [2]"ਦੁਇ ਤ੍ਰੈ ਮਜਲ ਪਿਛਾਰੀ ਮੇਰੇ। ਆਵਤਿ ਚਲਯੋ ਗੁਰੂ ਕੇ ਡੇਰੇ। ਬਹੁ ਸੰਗਤਿ ਜਿਸ ਕੇ ਸੰਗ ਆਵਤਿ। ਮੈਂ ਸੁਧਿ ਹਿਤ ਪਹੁੰਚਨ ਉਤਲਾਵਤਿ' ॥ ੩੭ ॥ ਸੁਨਤਿ ਸ਼ਾਹੁ ਕੁਛ ਸੈਨ ਪਠਾਈ। ਪਠਿ ਉਮਰਾਵ ਸੁ ਲਯੋ ਮੰਗਾਈ। ਪਰਮ ਦੁਖੀ ਸਿਖ ਬਸਿ ਨਹਿੰ ਚਾਲਾ। ਦਿਯੋ ਤੁਰੰਗ ਸਸ਼ੋਕ ਬਿਸਾਲਾ॥੩੮॥ ਸਭਿ ਸੰਗਤਿ ਕੋ ਤਜਾਗਿ ਪਿਛਾਰੀ॥ਸੁਧਿ ਦੈਬੇ ਹਿਤ ਧਾਇ ਅਗਾਰੀ। ਲਵਪੁਰਿ ਮਹਿੰ ਸਤਿਗੁਰ ਕੇ ਡੇਰੇ। ਪਹੁੰਚਯੋ ਦਿਲ ਦਿਲਗੀਰ ਘਨੇਰੇ ॥ ੩੯ ॥ ਹਾਥ ਜੋਰਿ ਕਰਿ ਬੰਦਨ ਠਾਨੀ। ਸਮੁਖ ਖਰੋ ਦ੍ਰਿਗ ਨਿਕਸਯੋ ਪਾਨੀ। ਕਹਯੋ ਨ ਜਾਇ ਬਾਕ ਮੁਖ ਬਾਹਰ। ਕਰਦਮ ਸ਼ੋਕ ਧਸਯੋ ਹੁਇ ਜ਼ਾਹਰ[3] ॥ ੪੦ ॥ ਪਰਖਯੋ ਸ਼੍ਰੀ ਹਰਿ ਗੋਬਿੰਦ ਭੁਆਖਾ'ਕਹੁ ਸਿੱਖਾ! ਉਰ ਕੀ ਅਭਿਲਾਖਾ। ਦੀਨ ਬਦਨ ਚਿੰਤਾਤੁਰ ਹੇਰਾ। ਕੋ ਕਾਰਜ ਬਿਗਰਯੋ ਬਡ ਤੇਰਾ?' ॥ ੪੧ ॥ ਸੁਨਿ ਸਿਖ ਨੇ ਧਰਿ ਕਰਿ ਉਰ ਧੀਰ। ਨੀਠ ਨੀਠ ਬੋਲਯੋ ਗੁਰ ਤੀਰ। 'ਗੁਰ ਜੀ! ਬਿਗਰਯੋ ਕਾਜ ਬਿਸਾਲਾ। ਜਿਸ ਹਿਤ ਜਤਨ ਕੀਨਿ ਚਿਰਕਾਲਾ ॥ ੪੨ ॥ ਬਲਖ ਬੁਖਾਰਾ ਆਦਿਕ ਖੋਜਾ। ਕਰਤਿ ਤਲਾਸ਼ ਬਿਤੇ ਬਹੁ ਰੋਜ਼ਾ। ਕਰਿ ਕੈ ਪ੍ਰੇਮ ਰੂਮ ਲਗਿ ਗਯੋ। ਜਿਸ ਹਿਤ ਦਰਬ ਲਾਖ ਗਿਨ ਦਯੋ ॥ ੪੩ ॥ ਚੰਚਲ ਬਲੀ ਬਿਲੰਦ ਤੁਰੰਗ। ਆਨਯੋ ਬਡ ਉਪਾਇ ਕੈ ਸੰਗ। ਜੀਰਨ ਬਸਤ੍ਰਨ ਰਹਯੋ ਦਬਾਵਤਿ[4] ॥ ਸੰਗਤਿ ਸੰਗਿ ਲਿਏ ਮੈਂ ਆਵਤਿ ॥ ੪੪ ॥ ਪਾਤਸ਼ਾਹੁ ਕੋ ਸੁਧਿ ਕਿਨ ਦੀਨਸਿ। ਪਠਿ ਕੁਛ ਸੈਨ ਛੀਨ ਸੋ ਲੀਨਸਿ। ਬਸ ਨਹਿੰ ਚਲਯੋ ਖਰੋ ਭਹਿੰ ਰਹਯੋ। ਤਿਸ ਤੇ ਚਿੰਤ ਸ਼ੋਕ ਬਹੁ ਲਹਯੋ ॥ ੪੫ ॥ ਨਹੀਂ ਭਾਵਨਾ

[1](ਪਾਤਸ਼ਾਹ) ਉਮਗਿਆ। [2]ਉਹ ਨਰ ਬੋਲਿਆ। [3]ਸ਼ੋਕ ਰੂਪੀ ਚਿੱਕੜ ਵਿੱਚ ਫਸਿਆ ਹੋਯਾ ਪ੍ਰਤੀਤ ਦੇਂਦਾ ਸੀ। [4]ਵਕਦਾ ਰਹਿਆ।

ਪੂਰਨਿ ਭਈ।ਮਨ ਕੀ ਮਨ ਹੀ ਮਹਿੰ ਰਹਿ ਗਈ।ਤਿਸ ਪਰ ਗੁਰੁ ਚਢਾਇ ਨਹਿੰ ਹੇਰੇ। ਮਹਾਂ ਕਸ਼ਟ ਚਿਤ ਉਪਜਤਿ ਮੇਰੇ ॥ ੪੬ ॥ ਕਾਬਲ ਪੁਰਿ ਕੋ ਮੈਂ ਨਿਤ ਬਾਸੀ। ਕਰੌਂ ਬਿਹਾਰਿ ਅਧਿਕ ਧਨ ਪਾਸੀ। ਦਰਬ ਦਸੌਂਧ ਕੇਰ ਬਹੁ ਹੋਵਾ। ਮੈਂ ਬਿਚਾਰਿ ਤਬਿ ਚਿਤ ਮੈਂ ਜੋਵਾ ॥੪੭॥ ਜਿਸਤੇ ਗੁਰੁ ਪ੍ਰਸੰਨ ਚਿਤ ਹੋਇ। ਐਸੀ ਵਸਤੁ ਖਰੀਦੌਂ ਕੋਇ। ਬਹੁ ਸਿੱਖਨਿ ਤੇ ਸੁਨਜੋ ਸੁਭਾਇ ।–ਚੈਚਲ ਬਾਜ਼ੀ ਤੇ ਹਰਖਾਇੰ–॥ ੪੮ ॥ ਯਾਂਤੇ ਖੋਜਿ ਦੇਸ਼ ਮਹਿੰ ਆਨਾ। ਤਿਨ ਛੀਨਤਿ ਕੋ ਬੈਨ ਬਖਾਨਾ।–ਸ਼੍ਰੀ ਗੁਰ ਹਰਿ ਗੁਬਿੰਦ ਦੇ ਮੋਲ*।ਮੰਗਵਾਯੋ ਬਹੁ ਦੇਸ਼ਨਿ ਟੋਲਿ–॥ ੪੯ ॥ ਕਿਨਹੁੰ ਨ ਮਾਨੀ, ਕਹੈ ਸੁ ਕੌਨ। ਲਿਯੋ ਸ਼ਾਹੁ ਅਸੁ[1] ਠਾਨੀ ਮੌਨਿ। ਹੁਇ ਥਿਨ ਥਸ ਮੈਂ ਸੰਕਟ ਲਹਜੋ।ਧਾਇ ਪ੍ਰਸੰਗ ਆਪ ਸੌਂ ਕਹਜੋ[2] ॥੫੦॥ ਸਿਖ ਕੋ ਪਿਖਿ ਕਰਿ ਪ੍ਰੇਮ ਘਨੇਰਾ।ਧੀਰਜ ਬਾਕ ਭਨੇ ਤਿਸ ਬੇਰਾ। 'ਜੋ ਤੁਰੰਗ ਸਤਿਗੁਰ ਕੋ ਅਹੈ। ਅਪਰ ਮੂਢ ਢਿਗ ਕਜੋਂਹੁੰ ਨ ਰਹੈ ॥ ੫੧ ॥ ਤੋਰ ਕਾਮਨਾ ਪੂਰਨ ਹੋਈ। ਧਰਹੁ ਬਿਖਾਦ ਨ ਮਨ ਮਹਿੰ ਕੋਈ। ਕਿਤਿਕ ਬਿਤੇ ਦਿਨ ਹਮ ਢਿਗ ਆਵੈ। ਕਜੋਂਹੁੰ ਨ ਦੁਸ਼ਟ ਅਰੂਢਨਿ ਪਾਵੈ ॥ ੫੨ ॥ ਤੋ ਹਰਖਾਵਨਿ ਹਿਤ ਹਮ ਲੈਹੈਂ। ਤੁਰੰਗ ਅਰੂਢ ਫੰਦਾਇ ਪਲੈ ਹੈਂ। ਕਰਹਿੰ ਕਾਮਨਾ ਪੂਰਨ ਤੇਰੀ। ਧਰਿ ਨਿਸ਼ਚੈ ਲਿਹੁ ਲੋਚਨ ਹੇਰੀ' ॥੫੩॥ ਸੁਨਿ ਸਿਖ ਪਾਇ ਅਨੰਦ ਬਿਲੰਦ। ਬੰਦਤਿ ਬਾਰਿ ਬਾਰਿ ਕਰ ਬੰਦਿ।ਗੁਰੁ ਸਮੀਪ ਰਹਜੋ ਚਿਰ ਕਾਲਾ। ਹੋਤੁ ਬਿਲੋਕਨ ਤੁਰੰਗ ਬਿਸਾਲਾ ॥ ੫੪ ॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੌ 'ਤੁਰੰਗ ਪ੍ਰਸੰਗ' ਅਰਨਤੰ ਨਾਮ ਪੰਚਦਸੋਂ' ਅੰਸੂ ॥ ੧੫ ॥

੧੬. [ਬੀਮਾਰ ਘੋੜਾ ਕਾਜ਼ੀ ਤੋਂ ਲਿਆ]।

ਦੋਹਰਾ ॥ ਰਿਦੇ ਬਿਚਾਰਜੋ ਸਤਿਗੁਰੂ–ਸ਼ਾਹਜਹਾਂ ਮਤਿ ਮੰਦਾਕਰੀ ਅਵੱਗਜਾ ਅਦਬ ਥਿਨ ਲੀਨਿ ਤੁਰੰਗ ਬਿਲੰਦ ॥ ੧ ॥ ਚੌਪਈ ॥ ਆਜ ਲੀਨਿ ਅਸੁ ਕੀਨਿ ਕੁਚਾਲੀ। ਅਪਰ ਵਸਤੁ ਛੀਨਹਿ ਪਿਖਿ ਕਾਲੀ। ਸਿੱਖਨਿ ਉਰ ਸ਼ਰਧਾ ਮਿਟਿ ਜਾਵੈ। ਵਸਤੁ ਅਮੋਲਕ ਬਹੁਰ ਨ ਲਜਾਵੈਂ ॥ ੨ ॥ ਜਾਨੈਂ 'ਬਲੀ ਤੁਰਕ ਲੇ ਛੀਨਿ[3]'। ਧਰਹਿੰ ਤ੍ਰਾਸ ਬਿਨੁ ਆਸ ਪ੍ਰਬੀਨਿ।ਹਮ ਸਿੱਖੀ ਕੋ ਕਰਹਿੰ ਬਿਚਾਰਨਿ। ਮਿਟਹਿ[4], ਜਥਹਿ ਪਿਖਿ ਲੈਂ ਅਸ ਕਾਰਨਿ ॥

---

[1]ਘੋੜਾ। [2]ਜਾਨਣਗੇ ਕਿ ਬਲੀ ਤੁਰਕ ਖੋਹ ਲੈਣਗੇ। [3]ਮਿਟ ਜਾਏਗੀ (ਸਿੱਖੀ)।

*ਦਸਵੰਧ ਦੇ ਧਨ ਨੂੰ ਸਿੱਖ ਗੁਰੂ ਦਾ ਸਮਝਦੇ ਹਨ, ਇਸ ਕਰਕੇ ਗੁਰੂ ਦੇ ਧਨ ਤੋਂ ਅਭੀਦਿਆ ਕਹਿ ਰਿਹਾ ਹੈ।

੩॥ ਇਸ[1] ਕੋ ਸੰਗ ਨ ਬਨਹਿ ਹਮਾਰੀ। ਬਿਗਰ ਪਰਹਿ ਔਚਕ ਕਿਸ ਬਾਰੀ॥ਅਪਨੋ ਘੋਰਾ ਲੈ ਹੈਂ ਜਬੈ॥ਇਸ ਕੋ ਸੰਗ ਤਜਾਗ ਦੇਂ ਤਬੈ–॥੪॥ ਇਮ ਸਤਿਗੁਰੁ ਉਰ ਮਹਿ ਠਹਿਰਾਈ। ਸ਼ਾਹ ਜਹਾਂ ਅਸ੍ਵ ਲਿਯੋ ਮੰਗਾਈ। ਹੇਰਨਿ ਹੇਤ ਪ੍ਰਤੀਖਤਿ ਰਹਨੋ। ਆਯਹੁ ਨਿਕਟ ਹਰਖ ਬਹੁ ਲਹਨੋ ॥ ੫॥ ਬਸਤ੍ਰ ਉਤਾਰਿ ਆਪ ਕਰ ਫੇਰਾ। ਸਕਲ ਬਨਾਉ ਸ਼ੁਭਤਿ ਅਤਿ ਹੇਰਾ। ਚਢਨਿ ਹੇਤੁ ਜਬਿ ਉੱਦਮ ਕਰਨੋ। ਗੁਰ ਫੇਰਨੋ ਮਨ, ਤਤਛਿਨ ਮੁਰਨੋ[2] ॥ ੬ ॥ ਕਹਨੋ 'ਥਕਤਿ ਹਯ ਆਯਹੁ ਦੂਰਿ। ਦਿਹੁ ਬਿਸਰਾਮ ਜ਼ੀਨ ਬਨਿ ਰੂਰ[3]। ਦੋ ਇਕ ਤੀਨ ਦਿਵਸ ਮਹੁ ਚਰੈਂ। ਭਾਵਤਿ ਸ਼੍ਰਮ ਸਗਰੋ ਪਰਹਰੈ'॥ ੭ ॥ ਸੁਨਿ ਉਮਰਾਵ ਸਰਾਹਨਿ ਠਾਨੈ। 'ਰਾਵਰਿ ਹੋ ਨਿਤ ਭਾਗ ਮਹਾਨੈ। ਉਚਿਤ ਆਪ ਕੇ ਸਭਿ ਚਲਿ ਆਵੈ। ਕੋ ਕਿਮ ਕਰਹਿ ਕਿ ਕਹੂੰ ਦੁਰਾਵੈ॥ ੮ ॥ ਦੇਖਤਿ ਕਹਾਂ ਤੁਰੰਗ ਸੁਹਾਏ[4]। ਕਹਾਂ ਬਸਤ੍ਰ ਜੀਰਨ ਤਨ ਪਾਏ'। ਸ਼ਾਹੁ ਜਹਾਂ ਬਹੁ ਕਰੀ ਬਧਾਈ। ਬਖ਼ਸ਼ਨੋ ਦਰਬ ਨਰਨਿ ਸਮੁਦਾਈ॥ ੯॥ ਦਾਸਨਿ ਕੋ ਬਹੁ ਕਰੀ ਤਗੀਦ। 'ਸੇਵਹੁ ਸ਼ੁਭ,ਨਿਤ ਦੇਹੁ ਰਸੀਦ[5]। ਘ੍ਰਿਤ ਆਦਿ ਅਰੁ ਨੀਕ ਮਸਾਲਾ। ਮ੍ਰਿਦੁਲ ਮਹਾਂ ਤ੍ਰਿਣ ਖਾਇ ਸੁਖਾਲਾ'। ੧੦ ॥ ਅਪਨੀ ਦ੍ਰਿਸ਼ਟਿ ਤਰੇ ਬੰਧਵਾਯੋ। ਦੇਖਤਿ ਰਹਤਿ ਮੰਦ ਮਨ ਪਾਯੋ। ਦੁਇ ਦਿਨ ਆਛੇ ਰਹਨੋ ਤੁਰੰਗ। ਪੁਨ ਰੋਗੀ ਹੋਯੋ ਸਰਬੰਗ ॥ ੧੧ ॥ ਖਾਇ ਨ ਦਾਨਾ, ਪੀਯ ਨ ਪਾਨੀ। ਦੁਖਤਿ ਆਗਲੀ ਲਾਤ ਉਠਾਨੀ। ਦਾਸਨਿ ਦੇਖਿ ਸ਼ਾਹੁ ਸੋਂ ਕਹਨੋ। 'ਆਪ ਆਇ ਕਰਿ ਘੋਰਾ ਲਹਨੋ'॥ ੧੨ ॥ ਗਨ ਸਲੋਤਰੀ[6] ਤੁਰਤ ਹਕਾਰੇ। ਤਿਨਹੁੰ ਉਪਾਇ ਕਰੇ ਕਰਿ ਹਾਰੇ। ਦੇਖਿ ਦਸ਼ਾ ਅਸੁ ਕੀ ਸਭਿ ਕਹਨੋ। 'ਹਜ਼ਰਤਿ ਸੁਨਹੁ ਨ ਹਮ ਰੁਜ ਲਹਨੋ' ॥ ੧੩ ॥ ਰਾਖਨ ਉਚਤਿ ਨਹੀਂ ਇਸ ਠਉਰਾ। ਇਸ ਕੀ ਗੰਧ ਪਾਇ ਅਸੁ ਅਉਰਾ। ਕਿਸ ਉਮਰਾਵ ਦੇਹੁ ਜੋ ਲੈਹਿ। ਉਪਚਾਰਹਿ[7] ਚਿਰ ਲੌ ਧਨ ਦੈਹਿ' ॥ ੧੪ ॥ ਸੁਨਤਿ ਸ਼ਾਹੁ ਯੁਤ ਚਿੰਤ ਬਿਰਾਜੀ[8]। ਰੁਸਤਮਖਾਨ ਹੁਤੋ ਢਿਗ ਕਾਜ਼ੀ। ਜਿਸ ਤੇ ਸੁਨਹਿ ਕਿਤਾਬ ਹਮੇਸ਼। ਢਿਗ ਰਾਖਹਿ ਦੈ ਦਰਬ ਵਿਸ਼ੇਸ਼ ॥ ੧੫॥ ਕਹਨੋ ਸ਼ਾਹੁ'ਇਹ ਲੇਹੁ ਤੁਰੰਗ। ਕਰਿ ਉਪਚਾਰ

[1]ਸ਼ਾਹ ਜਹਾਨ। [2](ਸ਼ਾਹ ਦਾ ਮਨ) ਫਿਰ ਗਿਆ। [3]ਸੁਹਣੀ ਕਾਠੀ ਬਣੇ। [4]ਦੇਖੋ ਕਿ ਕਿਤਨਾ ਸੁਹਣਾ ਹੈ ਘੋੜਾ। [5]ਪਹੁੰਚ, ਭਾਵ ਖ਼ਬਰ ਦਿਓ। [6]ਪਸ਼ੂਆਂ ਦਾ ਦਵਾ ਦਾਰੂ ਕਰਨ ਵਾਲੇ। [7]ਪਛਾਣਿਆਂ। [8]ਇਲਾਜ ਕਰੇ। [9]ਸੁਣਕੇ ਸ਼ਾਹ ਚਿੰਤਾ ਸਹਤ ਹੋਯਾ (ਘੋੜਾ) ਬੀਮਾਰ ਦੇਖਕੇ [ਫਾ:, ਬੇ ਰਾਜ਼ੀ-ਬੀਮਾਰ]।

ਮਿਟਹਿ ਰੁਜ ਅੰਗ। ਨਾਂਹਿ ਤ ਕਰਹਿ ਖਰੀਦਨਿ ਕੋਇ। ਧਨ ਗਨ ਕੋ ਲੇ, ਦੀਜਹਿ ਸੋਇ ॥ ੧੬ ॥ ਨਹਿੰ ਅਰੁਢਬੇ ਲਾਯਕ ਰਹਨੋ। ਨਜ਼ਰ ਲਾਇ ਕਿਨ ਤਤਛਿਨ ਦਹਨੋ। ਸਭਿ ਸਲੈਤਰੀ ਕਰੈ ਉਪਾਇ। ਮਿਟਨੋ ਨ ਖੇਦ ਨ ਲਾਭ ਟਿਕਾਇ' ॥ ੧੭ ॥ ਸੁਨਿ ਕਾਜ਼ੀ ਉਰ ਭਰਨੋ ਪ੍ਰਮੋਦ। ਨਿਮਨੋ ਬਾਰਿ ਬਹੁ ਹਜ਼ਰਤ ਕੋਦ[1]। ਲੈ ਤੁਰੰਗ ਆਨਤਿ ਭਾ ਸੰਗ। ਸਨੈ ਸਨੈ ਚਲਿ ਪੀੜਤਿ ਅੰਗ ॥ ੧੮ ॥ ਜਾਹਿ ਦੁਰਗ ਤੇ[2] ਜਿਸ ਮਗ ਘਰ ਕੋ। ਬੀਚ ਹੁਤੋ ਡੇਰਾ ਸਤਿਗੁਰ ਕੋ। ਆਵਤਿ ਜਾਤਿ ਨਜ਼ਰ ਤਹਿੰ ਪਰੈ। ਹੁਇ ਊਚੇ ਸ਼੍ਰੀ ਗੁਰ ਨਿਤ ਥਿਰੈਂ ॥ ੧੯ ॥ ਹਯ ਕੇ ਸਹਤ ਤਹਾਂ ਚਲਿ ਆਯੋ। ਜਹਿੰ ਸਿਖ ਗਨ ਦੀਵਾਨ ਲਗਾਯੋ। ਊਚ ਬਿਰਾਜਹਿੰ ਅੰਤਰਜਾਮੀ। ਜੋ ਕਰਤਾ ਸਭਿ ਜਗ ਕੋ ਸ੍ਵਾਮੀ ॥੨੦॥ ਕਰੀ ਤੁਰੰਗ ਹਿਰੇਖ ਵਿਸ਼ੇਖਾ।ਮਨਹੁੰ ਪੁਕਾਰਤਿ ਸ਼੍ਰੀ ਗੁਰ ਦੇਖਾ—ਤੁਰਕ ਤੋਮ ਤਪ ਭਾਲ ਬਿਲੰਦ[3]। ਮੈਂ ਆਰਤ ਗਜ ਦੀਨ ਮਨਿੰਦ[4] ॥ ੨੧ ॥ ਕਾਜੀ ਗ੍ਰਾਹ ਗ੍ਰਸਨੋ ਲੈ ਜਾਤਿ[5]*। ਬਿਰਦ ਦੀਨ ਬੰਧੁ ਬਖਸ਼ਾਤਿ। ਕਰਹੁ ਛੁਰਾਵਨ ਰਾਖਹੁ ਪਾਸ। ਕ੍ਰਿਪਾ ਨਿਧਾਨ! ਸੁਨਹੁ ਅਰਦਾਸਿ—॥ ੨੨ ॥ ਅਸੁ ਮਨ ਕੀ ਲਖਿ ਕੈ ਤਤਕਾਲਾ। ਕਰੈ ਬਿਲੋਚਨ ਉਚ ਬਿਸਾਲਾ। ਦਿਸ਼ਿ ਮਾਰਗ ਕੀ ਦ੍ਰਿਸ਼ਟਿ ਚਲਾਈ। ਬੋਲੇ 'ਕੌਨ ਤੁਰੰਗ ਲੇ ਜਾਈ ? ॥ ੨੩ ॥ ਸਨੈ ਸਨੈ ਗਮਨਤਿ ਦੁਖਿਆਰਾ'। ਕਿਤਿਕ ਸਿੱਖ ਉਠਿ ਤਬੈ ਨਿਹਾਰਾ।'ਕਾਜ਼ੀ ਅਹੈ,ਗ਼ਰੀਬਨਿਵਾਜ!। ਜਾਤਿ ਲਿਏ ਕੋ ਰੋਗੀ ਬਾਜ' ॥੨੪ ॥ ਇਮ ਸੁਨਿ ਘੋਰਾ ਲਯਾਯੋ ਜੋਇ[6]। ਉਠਤਿ ਬਿਲੋਕਨੋ ਪਰਖਨੋ ਸੋਇ। ਉਰ ਹਰਖਤਿ ਮੁਖ ਤੁਰਤ ਉਚਾਰਾ। 'ਸ਼੍ਰੀ ਗੁਰੁ ਜੀ ! ਇਹ ਤੁਰੰਗ ਤੁਮਾਰਾ ॥੨੫॥ ਬਿਛੁਰਿ ਮੋਹਿ ਤੇ ਦੁਰਬਲ ਭਯੋ। ਨਹੀਂ ਜਤਨ ਕਰਿ ਰਾਵਰ ਲਿਯੋ। ਦੁਸ਼ਟਨਿ ਕੇ ਬਸਿ ਭਾ ਅਸ ਹਾਲ। ਲੀਜਹਿ ਸਤਿਗੁਰੁ ਆਪ ਸੰਭਾਲ' ॥ ੨੬ ॥ ਅਧਿਕ ਪ੍ਰੇਮ ਸਿਖ ਕੇ ਉਰ ਹੇਰਾ। ਕਾਜ਼ੀ ਦਿਸ਼ਿ ਬਿਲੋਕਿ ਤਿਸ ਬੇਰਾ। ਪਠਿ ਕੈ ਸਿੱਖ ਸਮੀਪ ਹਕਾਰਾ। ਸਾਦਰ ਸਭਾ ਬੀਚ ਬੈਠਾਰ॥੨੭॥ ਹਯ ਬ੍ਰਿਤੰਤ ਕੋ ਬੂਝਨੋ ਜਬੈ।

---

[1]ਪਾਤਸ਼ਾਹ ਵੱਲ ਝੁਕਿਆ, ਡਾਢ ਧੰਨਵਾਦ ਕੀਤਾ। [ਹਿੰਦੀ, ਕੋਦ=ਤਰਫ] । [2]ਜਾਂਦਾ ਸੀ ਕਿਲ੍ਹੇ ਤੋਂ। [3]ਤੁਰਕਾਂ ਦਾ ਸਮੂਹ ਤਪ (ਇਕ) ਡਾਢੀ ਸਟੇਢਰ ਹੈ, ਉਸ ਵਿੱਚ.....[ਸੰਸਃ ਸੋਮ=ਸਮੂਹ]। [4]ਮੈਂ ਗਜ ਦੀ ਤਰ੍ਹਾਂ ਆਰਤ ਹਾਂ। [5]ਕਾਜ਼ੀ ਤੈਦੂਏ ਵਾਂਙੂ ਗ੍ਰਸੀ ਲਈ ਜਾਂਦਾ ਹੈ। [6]ਜੇ ਸਿੱਖ। *ਤੈਦੂਏ ਤੋਂ ਗਜ ਨੂੰ ਛੁਡਾਉਣ ਦੀ ਕਥਾ ਦਾ ਰੂਪਕ ਬੱਧਾ ਹੈ।

ਕਾਜ਼ੀ ਕਹਤਿ ਭਯੋ ਤਬਿ ਸਬੈ। 'ਕਾਬਲ ਦਿਸ਼ਿ ਤੇ ਸ਼ਾਹੁ ਮੰਗਾਵਾ। ਚਢਨੋ ਨਹੀਂ, ਚਢਿਬੇ ਲਲਚਾਵਾ ॥ ੨੯ ॥ ਦੁਇ ਦਿਨ ਆਛੋ ਰਹਨੋ ਤਬੈਲੇ। ਭਯੋ ਰੋਗ ਪੁਨ ਕਿਧੋ ਦੁਹੇਲੇ। ਅਪਨੇ ਉਚਿਤ ਨ ਹਜ਼ਰਤ ਜਾਨਾ। ਮੁਝ ਕੋ ਬਖਸ਼ ਦੀਨਿ ਹਿਤ ਠਾਨਾ ॥੨੯॥ ਕਹਨੋ–ਇਲਾਜ ਕਰੋ ਹੁਇ ਰਾਜ਼ੀ। ਨਾਂਹਿ ਤ ਬੇਚ ਦੇਹੁ ਕਿਤ ਬਾਜ਼ੀ–। ਅਬਿ ਲੇ ਕਰਿ ਮੈਂ ਸਦਨ ਸਿਧਾਰੋਂ। ਦੈ ਦੈ ਔਸ਼ਧਿ ਰੋਗ ਨਿਵਾਰੋਂ" ॥ ੩੦ ॥ ਅਸੁ ਦਿਸ਼ਿ ਦ੍ਰਿਸ਼ਟਿ ਧਾਰਿ ਗੁਰ ਕਹੀ। 'ਜੇ ਬੇਚਨਿ ਚਾਹਤਿ ਚਿਤ ਮਹੀਂ। ਕਰਿ ਕੈ ਮੋਲ ਦੇਹੁ ਹਮ ਪਾਸ। ਇਸ ਕੋ ਰੋਗ ਕਰਹਿਂ ਸਭਿ ਨਾਸ' ॥ ੩੧ ॥ ਸੁਨਿ ਕਾਜ਼ੀ ਕਹਿ 'ਮੋਲ ਬਿਸਾਲਾ। ਕੋ ਦੇ ਸਕਹਿ ਦੇਖਿ ਇਸ ਹਾਲਾ। ਤੀਨ ਚਰਨ,ਇਕ ਧਰਹਿ ਨ ਧਰਨੀ। ਦਿਧੋ ਲਾਖ ਕੀਮਤ ਇਹ ਬਰਨੀ ॥ ੩੨ ॥ ਸੂਰਤ ਸੁੰਦਰ ਜਨੁ ਕਿਨਿ ਘਰਨੋ[1]; ਚੇਚਲ ਬਲ ਬਿਸਾਲ ਤੇ ਭਰਨੋ'। ਸੁਨਿ ਕਾਜ਼ੀ ਤੇ ਸ਼੍ਰੀ ਗੁਰੂ ਕਹੈਂ। 'ਦੇਹੁ ਮੋਲ ਹਮ ਲੈਬੋ ਚਹੈਂ ॥ ੩੩ ॥ ਉਚਿਤ ਅਰੁਢਨਿ ਕੈ ਅਬਿ ਨਾਂਹੀ। ਜੋ ਸਤਿਗੁਰੂ ਇਸ ਰੋਗ ਗਵਾਹੀਂ। ਕਿਤਿਕ ਦਿਵਸ ਸੇਵਾ ਕਰਿਵਾਵਹਿਂ। ਦੁਰਬਲ ਭਾ ਤਬਿ ਬਲ ਭਰਿ ਆਵਹਿ ॥ ੩੪ ॥ ਤੁਮਹੁ ਨ ਆਸ ਜਿਯਨਿ ਅਸੁ ਕੇਰੀ। ਲੈਹੁ ਲਾਭ ਬੇਚਹੁ ਇਸ ਬੇਰੀ। ਦਸ ਸਹੰਸ੍ਰ ਹਮ ਦੇਵੈਂ ਧਨ ਕੋ। ਲੈ ਕਰਿ ਜਾਹੁ ਹਰਖ ਧਰਿ ਮਨ ਕੋ ॥ ੩੫ ॥ ਪਰਾ-ਲਬਧ ਇਸ ਜਿਯਨਿ ਜਿ ਅਹੈ। ਕਰੈਂ ਇਲਾਜ ਅਰੁਜ ਬਚਿ ਰਹੈ। ਨਾਂਹਿ ਤ ਦੇਯੁ ਚੁਕੇ ਹਮ ਦਰਬਾ। ਕਹਨੋ ਜਿਤਿਕ ਲੀਜੈ ਨਿਜ ਸਰਬਾ' ॥੩੬॥ ਸੁਨਿ ਕਾਜ਼ੀ ਮਨ ਕੀਨਿ ਬਿਚਾਰ।–ਪ੍ਰਾਪਤਿ ਹੈ ਖਟ ਚਾਰ ਹਜ਼ਾਰ[2]। ਬਚੈ ਨ ਘੋਰਾ ਰੋਗ ਦਬਾਯੋ। ਨਹੀਂ ਗੁਰੂ ਨੇ ਰੁਜ ਲਖਿ ਪਾਯੋ॥੩੭॥ਅਬਿ ਤੋ ਦਰਬ ਮਿਲਤਿ ਸਮੁਦਾਇ। ਮਰੇ ਤੁਰੰਗ ਨ ਕੁਛ ਕਰ ਪਾਇ। ਚਹੁੰ ਦਿਸ਼ਿ ਕੋ ਧਨ ਗੁਰੂ ਨਿਕੇਤਾ। ਪੁਨ ਉਦਾਰ ਉਰ ਦੇਤਿ ਜਿ ਏਤਾ ॥੩੮॥ ਇਨ ਸਮ ਅਪਰ ਨਹੀਂ ਕੋ ਦੈ ਹੈ।ਸਮਾ ਚੁਕੇ ਪੁਨ ਹਾਥ ਨ ਐਹੈ–। ਕਿਤਿਕ ਸਮੇਂ ਹੁਇ ਮੌਨਿ ਬਿਚਾਰਾ। 'ਬਾਜ਼ ਗੁਰੂ ਜੀ! ਲੈਹੁ' ਉਚਾਰਾ ॥੩੯॥ 'ਬਾਕ ਨ ਮੋਰਹਿਂ ਤੁਮ ਸਮ ਪੀਰ[3]। ਚਢਹੁ ਆਪ ਪਰਿਹਰਿ ਰੁਜ ਪੀਰ[4]। ਨਿਕਸਾ-ਵਹੁ ਧਨ, ਦੀਜਹਿ ਸੋਈ। ਜੇਤਿਕ ਕਹਨੋ ਆਪ ਖੁਸ਼ ਹੋਈ' ॥ ੪੦ ॥ ਸ਼੍ਰੀ

---

[1]ਮਾਨੋਂ ਕਿਸੇ ਨੇ ਘੜ (ਕੇ ਬਨਾਇਆ) ਹੈ। [2]੬+੪=ਦਸ ਹਜ਼ਾਰ। [3]ਆਪ ਚਰਨੋ ਪੀਰ ਦਾ (ਅ) ਆਪ ਪੀਰਾਂ ਤੁੱਲ ਹੋ। [4]ਰੋਗ ਦੀ ਪੀੜਾ ਦੂਰ ਕਰਕੇ।

ਹਰਿ ਗੋਬਿੰਦ ਕਹਨੋ ਸੁਨਾਇ। 'ਜੋ ਅਬਿ ਕੋ ਸੰਗਤਿ ਧਨ ਲਜਾਇ। ਪੂਰਬ ਸਗਰੋ ਦੇ ਕਰਿ,ਤੋਰਾ। ਬਹੁਰੋ ਲਾਇੰ ਕਾਜ ਜੋ ਔਰਾ[1]॥੪੧॥ ਸਰਬ ਦਰਬ ਕੋ ਘਰ ਮਹਿੰ ਜਾਨਿ। ਇਸ ਹਿਤ ਕੋਇ ਨ ਸੰਸੈ ਠਾਨਿ। ਤੁਰਤ ਆਇ, ਥਿਤਹਿ ਨ ਚਿਰ ਕਾਲ। ਅਰਪਹਿੰ ਸਿੱਖ ਸੁ ਲੇਹੁ ਸੰਭਾਲ ॥੪੨॥ ਰਹਨਿ ਇਕੱਤ੍ਰ ਏਕ ਪੁਰਿ ਮਾਂਹੀ। ਮੇਲ ਨਿਤਾਪ੍ਰਤਿ, ਹਮ ਮਗ ਮਾਂਹੀ'। ਸੁਨਿ ਕਾਜ਼ੀ ਪੁਨ ਬਾਕ ਬਖਾਨਾ।'ਨਹਿੰ ਅਟਕੌਂ ਮੈਂ ਸਮੈ ਮਹਾਨਾ॥੪੩॥ ਉਰ ਧਰਿ ਫਿਕਰ ਦਰਬ ਜੋ ਦੈਹੌ'। ਪਿਖਹੁ ਭਲੇ, ਰੁਜ ਜੁਤਿ ਅਸੁ ਲੈਹੌ[2]। ਫਿਰਹਿ ਨ ਫੇਰਿ ਤੁਰੰਗ ਕੋ ਸੌਦਾ। ਕੈ ਦੇ ਸ਼ੋਕ ਕਿਧੌਂ ਦੇ ਮੋਦਾ[3]॥ ੪੪ ॥ ਸੁਨਿ ਗੁਰ ਭਨਜੋ'ਨ ਬਨ ਅਨਜਾਨਾ।ਇਹ ਨਹਿੰ ਭਲੇ ਪੁਰਖ ਕੀ ਬਾਨਾ। ਕਹਨਿ ਬਾਕ ਕਰਿ ਪੁਨ ਫਿਰ ਜਾਨਾ। ਕਰਹਿ ਜਿ ਨਰ, ਸੋ ਦੋਜ਼ਕ ਜਾਨਾ' ॥੪੫॥ ਸੁਨਿ ਕਾਜ਼ੀ ਕਾਗਦ ਲਿਖਵਾਯੋ। 'ਦਰਬ ਕਰਜ਼ ਏਤੋ ਠਹਿਰਾਯੋ। ਲੇਨਿਹਾਰ ਮੈਂ ਗੁਰ ਤੇ ਰਹਨੋ। ਦਸ ਹਜ਼ਾਰ ਅਸੁ ਮੋਲ ਜਿ ਕਹਨੋ' ॥੪੬॥ ਬਹੁ ਤਕਰਾਈ ਸਹਤ ਲਿਖਾਇ। ਅਪਰਨਿ ਕੋਰ ਉਗਾਹੀ ਪਾਇ।ਘੋਰਾ ਦਿਯੋ ਗੁਰੂ ਕੇ ਪਾਸ। ਲੈ ਕਾਗਦ ਕੋ ਗਯੋ ਅਵਾਸਿ ॥ ੪੭ ॥ ਸਤਿਗੁਰੁ ਲਾਇ ਤੁਰੰਗ ਤਬੇਲੈ। ਰੇਸ਼ਮ ਦਾਮ[4] ਤਿਸੀ ਕੇ ਮੇਲੈ।ਕੁਛ ਔਖਧਿ ਕਰਿ ਦੀਨਿ ਮਸਾਲਾ। ਭਯੋ ਸਭਿਨਿ ਮਹਿੰ ਹਰਖ ਬਿਸਾਲਾ ॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਕਾਜ਼ੀ ਤੇ ਘੋਰਾ ਲੈਨਿ ਕੋ' ਪ੍ਰਸੰਗ ਬਰਣਨੰ ਨਾਮ ਖੋੜਸਮੋ ਅੰਸੁ ॥ ੧੬ ॥

੧੭. [ਕਾਜ਼ੀ ਦਾ ਝਗੜਨਾ]।

ਦੋਹਰਾ ॥ ਅਗਲੇ ਦਿਨ ਸਤਿਗੁਰੁ ਗਏ ਸੁੰਦਰ ਅੰਗ ਤੁਰੰਗ। ਕਰਨੋ ਬਿਲੋਕਨਿ ਸਕਲ ਕੋ,ਕਰ ਫੇਰਨੋ ਹਿਤ ਸੰਗ ॥ ੧ ॥ ਚੌਪਈ ॥ ਫੁਰਕਾਵਤਿ ਘੋਰਾ ਹਰਖਾਯੋ। ਸਨੈ ਸਨੈ ਨਿਜ ਪਾਵ ਟਿਕਾਯੋ। ਦਿਨ ਤੀਨਕ ਮਹਿੰ ਰੁਜ ਪਰਹਰਨੋ। ਤ੍ਰਿਣ ਸਮੁਦਾਇ ਰੁ ਦਾਨਾ ਚਰਨੋ ॥ ੨ ॥ ਦਿਨਪ੍ਰਤਿ ਬਲੀ ਪੁਸ਼ਟ ਸਭਿ ਅੰਗ। ਭਯੋ ਪ੍ਰਿਥਮ ਸਮ ਤਬਹਿ ਤੁਰੰਗ॥ ਸਤਿਗੁਰ ਸੁਵਰਨ[6] ਜ਼ੀਨ ਪਵਾਯੋ। ਹੀਰਨ ਜੜ੍ਹਤੀ ਗਨ ਦਮਕਾਯੋ ॥ ੩ ॥ ਬਸਤ੍ਰ ਸ਼ਸਤ੍ਰ ਪਹਿਰਨਿ ਕਰਿ ਤਨ ਮੈਂ। ਭਏ ਅਰੂਢ ਗੁਰੂ ਤਿਸ ਛਿਨ ਮੈਂ। ਭਯੋ ਤੁੰਦ[7]

---

[1]ਪਹਿਲਾਂ ਸਾਰਾ (ਦੇਣਾਂ) ਦੇਕੇ (ਦੇਰ) ਤੇਰਾ (ਦੇਣਾਂ ਦਿਆਂਗੇ) ਫੇਰ ਹੋਰ ਜੋ ਕਾਰਜ ਹਨ, ਉਨ੍ਹਾਂ ਤੋਂ ਲਾਵਾਂਗੇ। ਦੇਖੋ ਅੰਸੁ ੧੭ ਦਾ ਅੰਕ ੧੮। [2]ਭਾਵ ਫਿਕਰ ਨਾਲ ਧਨ ਦੇਣਾ ਹੋਵੇਗਾ। [3]ਚੰਗੀ ਤਰ੍ਹਾਂ ਦੇਖ ਲਓ, (ਤੁਸੀਂ) ਰੋਗੀ ਘੋੜਾ ਲੈ ਰਹੇ ਹੋ। [4]ਚਾਹੇ (ਇਹ ਸੌਦਾ) ਸ਼ੋਕ ਦੇਵੇ ਚਾਹੇ ਖੁਸ਼ੀ। [5]ਰੇਸ਼ਮੀ ਡੋਰਾਂ ਯਾ ਰਸੇ। [6]ਸੋਨੇ ਦੀ। [7]ਤੋਂਦ।

ਹਰਖਤਿ ਫੁਰਕਾਵੈ। ਸਨੇ ਸਨੇ ਅਸੁ ਢਾਂਦਤਿ ਜਾਵੈ ॥੪॥ ਗਏ ਵਹਿਰ ਕੌ ਫੇਰਨੋ ਥੋਰਾ। ਮਨ ਅਨੁਸਾਰ ਚਲਤਿ ਮਗ* ਘੋਰ॥ਸ਼ਾਰਤ ਹਾਥ ਪਾਂਵ ਕੀ ਕਰੈ। ਨਟ ਸਮ ਗਿਨ ਗਿਨ ਪਾਇਨਿ[1] ਧਰੈ ॥ ੫ ॥ ਸਤਿਗੁਰੁ ਚਢਿ ਪ੍ਰਸੰਨ ਅਤਿ ਹੋਏ। ਸਿੱਖ ਕਾਬਲੀ ਥਿਰ ਹੁਇ ਜੋਏ।ਹਾਥ ਜੋਰਿ ਚਰਨਨਿ ਪਰ ਪਰਨੋ। 'ਮੋਰ ਮਨੋਰਥ ਪੂਰਨ ਕਰਨੋ ॥੬॥ ਰਿਦੇ ਭਾਵਨੀ ਜਿਮ ਕਰਿ ਲਨਾਯੋ। ਨਿਜ ਨੇਤ੍ਰਨਿ ਸੋਂ ਤਿਮ ਦ੍ਰਿਸ਼ਟਾਯੋ। ਕਰਹੁ ਖੁਸ਼ੀ, ਗਮਨਹੁ ਨਿਜ ਪੁਰਿ ਕੌ। ਉਪਜੀ ਸ਼ਾਂਤਿ ਮਹਾਂ ਸੁਖ ਉਰ ਕੌ' ॥੭॥ ਸਿਖ ਕੀ ਸ਼ਰਧਾ ਅਰੁ ਪਿਖਿ ਪ੍ਰੇਮ। ਸ਼੍ਰੀ ਹਰਿ ਗੋਬਿੰਦ ਬਖ਼ਸ਼ੀ ਛੇਮ। 'ਭਯੋ ਨਿਹਾਲ' ਭਨਨੋ ਸ਼੍ਰੀ ਮੁਖ ਤੇ। 'ਛੂਟਨੋ ਜਨਮ ਮਰਨ ਕੇ ਦੁਖ ਤੇ'॥੮॥ਰਿਦੇ ਪ੍ਰਕਾਸ਼ ਭਯੋ ਸੁਖ ਪਾਯੋ। ਪਾਵਨ ਪਾਦ ਪਦਮ ਲਪਟਾਯੋ। ਰਿਦ ਅਨੰਦ ਹੁਇ ਮਾਰਗ ਚਾਲਾ। ਲਿਵਲਾਗੀ ਸਤਿਨਾਮ ਬਿਸਾਲਾ ॥ ੯ ॥ ਗਯੋ ਆਪਨੇ ਗ੍ਰਿਹ ਹਰਖਾਯੋ। ਅੰਤ ਸਮੈ ਸ਼ੁਭ ਪਦ ਕੋ ਪਾਯੋ। ਗੁਰੁ ਤਬੈਲੇ ਸ਼ੁਭਤਿ ਤੁਰੈਗ। ਖਾਇ ਖੁਰਾਕ ਪੁਸ਼ਟ ਬਲਿ ਅੰਗ॥੧੦॥ ਕਬਿ ਕਬਿ ਗੁਰੁ ਅਰੂਢ ਕਰਿ ਜਾਵੈਂ। ਕਰਹਿਂ ਅਖੇਰ ਹਰਖ ਉਪਜਾਵੈਂ। ਬੁੱਢੇ ਆਦਿਕ ਸਿੱਖ ਅਸ਼ੇਸ਼। ਰਹਹਿਂ ਸਭਾਸਦ ਨਿਕਟ ਹਮੇਸ਼॥੧੧॥ ਬਹੁ ਪੂਰਬ ਤੇ ਸੰਗਤਿ ਆਵੈ। ਵਸਤੁ ਅਮੋਲਕ ਗਨ ਅਰਪਾਵੈ। ਇਸਿ† ਕੋ[2] ਦੇਸ਼ ਨਗਰ ਸਮੁਦਾਈ। ਕਹਿਂ ਲਗਿ ਗਿਨੀਅਹਿ ਮਤਿ ਥਕ ਜਾਈ ॥ ੧੨ ॥ ਤਥਾ ਦਿਸ਼ਾ ਦੱਖਣ ਕੇ ਆਵੈਂ। ਸੰਗ ਮਸੰਦ ਸੰਗਤਾਂ ਲਨਾਵੈਂ। ਪਸ਼ਚਮ ਪੁਰਿ ਆਦਿਕ ਕਸ਼ਮੀਰ। ਚਲੀ ਆਇ ਸੰਗਤਿ ਕੀ ਭੀਰ॥੧੩ ॥ ਪਰਬਤ ਬਾਸੀ ਬਸਤੁ ਅਜਾਇਬਾਦਰਸ਼ਨ ਕਰਹਿਂ ਅਰਪ ਕਰਿ ਸਾਹਿਬਾਕਾਜ਼ੀ ਕੇਤਿਕ ਦਿਵਸ ਬਿਤਾਇ। ਗੁਰ ਸਮੀਪ ਆਯਹੁ ਧਨ ਚਾਇ ॥੧੪ ॥ ਬੰਦਨ ਕਰਿ ਬੈਠਨੋ ਪੁਨ ਕਹਨੋ। 'ਹਯ ਕੇਤਿਕ ਕੀਮਤ ਕੋ ਲਹਨੋ ?। ਸੁਨਨੋ ਰੋਗ ਤਿਸ ਕੋ ਮਿਟਿ ਗਯੋ।ਮੁਦ ਅਰੂਢਬੇ ਕੋ ਤੁਮਲਯੋ॥੧੫॥ਸਫਲ ਦੇਨਿਅਹਿ ਦੀਜਹਿ ਦਰਬਾ। ਕਹਨੋ ਆਪ–ਦੇਂ ਇਕ ਥਿਰ ਸਰਬਾ–'। ਸੁਨਿ ਕਰਿ ਸ਼੍ਰੀ ਮੁਖ ਤੇ ਫੁਰਮਾਯੋ। 'ਅਬਿ ਲੌ ਇਤੋ ਨਹੀਂ ਧਨ ਆਯੋ ॥੧੬॥ ਜੋ ਆਯੋ ਦੁਇ ਤੀਨ ਹਜ਼ਾਰ। ਬਨੈ ਨ ਦੈਬੋ ਅਲਪ ਬਿਚਾਰ।ਛੋਰੇ ਬਿਖੈ ਖਰਚ ਸਮੁਦਾਏ। ਦੇਗ਼ ਸੁਧਾਸਰ ਅਧਿਕ ਚਲਾਏ ॥੧੭॥ ਗਨ ਸੈਨਾ ਕੋ ਖਰਚ ਬਿਸਾਲਾ

---

[1]ਪੈਰਾਂ ਨੂੰ। [2]ਭਾਵ ਪੂਰਬ ਦਿਸ਼ਾ ਦੇ। *ਪਾ:–ਭਾ । †ਪਾ:–ਦਿਸ।

ਸਿਰੋਪਾਉ ਸਿੱਖਨਿ ਸਭਿ ਕਾਲਾ। ਇਨ ਖਰਚਨਿ ਤੇ ਉਬਰੇ ਜੋਇ। ਸੰਚਨਿ ਕਰੈਂ ਦੇਹਿੰ ਤੁਝ ਸੋਇ' ॥ ੧੯ ॥ ਕਾਜ਼ੀ ਕਹਯੋ 'ਫਿਕਰ ਉਰ ਰਾਖੋ। ਜੋ ਮੁਝ ਕੋ ਦੇਨੇ ਅਭਿਲਾਖੋ। ਬਿਨਾਂ ਦਿਯੇ ਰਿਣ ਉਤਰੈ ਨਾਂਹੀ। ਸੰਕਹੁ ਸਕਲ ਖਰਚ ਕੋ ਮਾਂਹੀ'॥੧੯॥ਇਮ ਕਹਿ ਗਯੋ ਕੁਛਕ ਦਿਨ ਬੀਤੇ।ਨਿਸ ਦਿਨ ਕਾਜ਼ੀ ਧਨ ਦਿਸ਼ਿ ਚੀਤੇ। ਇਕ ਦਿਨ ਬਹੁਰ ਦਿਵਾਨ ਮਝਾਰ। ਬੈਠਯੋ ਆਨਿ ਅਧਿਕ ਹੰਕਾਰ॥੨੦॥ਕਹਯੋ ਪ੍ਰਸੰਗ ਦਰਬ ਕੋ ਲੈਬੇ। 'ਬਿਤੇ ਬਹੁਤ ਦਿਨ ਕੀਜਹਿ ਦੈਬੇ। ਕਰਯੋ ਅਰੋਗ ਤੁਰੰਗ ਖੁਦਾਇ। ਦਰਬ ਪ੍ਰਥਮ ਤੇ ਦੇਹੁ ਸਵਾਇ॥੨੧॥ ਹਜ਼ਰਤ ਕੋ ਪਾਇ ਨ ਅਸੁਵਾਰੀ[1]।ਪ੍ਰਾਪਤਿ ਤੁਮਹਿ ਭਾਗ ਕੇ ਭਾਰੀ। ਮੁਝ ਕੋ ਇਤੋ ਦਰਬ ਦਿਲਵਾਵੈਂ। ਰਾਵਰ ਕੋ ਆਨੰਦ ਦਿਖਰਾਵੈ[2]' ॥ ੨੨ ॥ ਸ਼੍ਰੀ ਗੁਰ ਕਹਯੋ 'ਖੁਦਾਇ ਪੁਰਾਇ। ਜਿਸਕੀ ਵਸਤੁ ਤਿਸੀ ਢਿਗ ਆਇ। ਪ੍ਰਭੁ ਆਗੇ ਕਯਾ ਮਨੁਖ ਬਿਚਾਰਾ। ਕਰਹਿ ਜਿ ਓਜ ਅਨੇਕ ਪ੍ਰਕਾਰਾ॥ ੨੩ ॥ ਖੋਜਤਿ ਪਹੁੰਚਯੋ ਸਿੱਖ ਹਮਾਰਾ। ਤੁਮ ਵਿਲਾਇਤ ਬਡੀ ਮਝਾਰਾ। ਦਰਬ ਲਾਖ ਤਹਿੰ ਦੇ ਕਰਿ ਲਯਾਯੋ। ਕਿਸ ਕੇ ਕਹੇ ਸ਼ਾਹੁ ਸੁਨਿ ਪਾਯੋ ॥ ੨੪ ॥ ਤੁਰੰਗ ਮੰਗਾਯੋ ਸੀਨੇ ਜ਼ੋਰੀ[3]। ਪਿਖਯੋ ਨਯਾਇ ਤੇ ਨਹਿੰ ਪ੍ਰਭੁ ਓਰੀ। ਕਿਮ ਖੁਦਾਇ ਕੋ ਭਾਵੈ ਬਾਤਿ। ਸਮਝ ਲੇਹੁ ਕਾਜ਼ੀ ! ਇਸ ਭਾਂਤਿ ॥ ੨੫ ॥ ਕਿਤਿਕ ਦਿਵਸ ਮਹਿੰ ਸੰਗਤਿ ਆਵੈ। ਤੁਮ ਕੋ ਦੇਹਿੰ ਦਰਬ ਸੋ ਲਯਾਵੈ। ਧੀਰਜ ਧਰਹੁ ਕਿਤਿਕ ਦਿਨ ਔਰ। ਦਸ ਹਜ਼ਾਰ ਲਿਹੁ ਬੈਠੇ ਠੌਰ'॥੨੬॥ ਰਿਸ ਧਰਿ ਕੁਛਕ ਬਾਕ ਤਬਿ ਕਹੇ।ਸਤਿਗੁਰ ਮਹਿਮਾ ਮੂਢ ਨ ਲਹੇ। 'ਸੁਨਹੁ ਗੁਰੂ ਜੀ ! ਬਾਤ ਨ ਆਛੇ। ਪ੍ਰਥਮ ਕਹਹੁ ਨਹਿੰ ਪੂਰੋ ਪਾਛੇ[4]॥੨੭॥ਕਬਿ ਲੌ ਮੈਂ ਧੀਰਜ ਧਰਿ ਰਹੌਂ।ਚਿਰੰਕਾਲ ਭਾ ਦਰਬ ਨ ਲਹੌਂ। ਸੋਦਾ ਨਹੀਂ ਤੁਰੰਗ ਕੋ ਫਿਰੇ। ਤਊ ਲਿਜਾਵਹਿੰ ਦਿਹੁ ਹਮ ਘਰੇ ॥ ੨੮ ॥ ਹਯ ਰਾਖਹੁ ਤੌ ਧਨ ਦੇ ਦੀਜੈ। ਜੇ ਨ ਦੇਹੁ ਤੌ ਫੇਰਨਿ ਕੀਜੈ। ਨਾਹਿੰ ਤ ਬਿਗਰ ਪਰੈਗੀ ਬਾਤ। ਕਰਹੁ ਟਾਲ ਮੁਝ ਸੋਂ ਬਖਯਾਤਿ[5] ॥੨੯॥ ਤਬਿ ਭਾਈ ਬ੍ਰਿਧ ਨੇ ਸਮੁਝਾਯੋ। 'ਰਿਸ ਤੇ ਕਹਨਿ ਨ ਸ਼ੁਭ ਬਨਿ ਆਯੋ। ਗੁਰੁ ਘਰ ਮਹਿੰ ਪਰਵਾਹ ਨ ਕੋਈ। ਪਾਵਹਿੰ[6] ਪਰਾਲਬਧ ਜਬਿ ਹੋਈ ॥੩੦॥ ਅਪਰ ਦਿਵਸ ਕੇਤਿਕ ਅਬਿ ਦੇਖਿ। ਕਯਾ ਤੇ ਕਯਾ ਹੁਇ ਜਾਹਿ ਵਿਸ਼ੇਖ। ਲਿਹੁ

[1]ਨਹੀਂ ਮਿਲੀ। [2]ਦਿਖਾਂਵਦਾ ਹੈ (ਘੋੜਾ)। [3]ਭਾਵ ਕੀਮਤ ਨਹੀਂ ਦਿੱਤੀ, ਧੱਕੇ ਨਾਲ ਖੋਹ ਲਿਆ। [4]ਪਿੱਛੇ ਪੂਰਾ ਨਹੀਂ ਕਰਦੇ। [5]ਤੂੰ ਪ੍ਰਾਪਤ ਕਰ ਲਵੇਂਗਾ।

ਧਨ, ਧੀਰ ਧਰੋ ਬੁਧਿਵਾਨਿ। ਫੀਕੋ ਬਾਕ ਨ ਕਰਹੁ ਬਖਾਨਿ' ॥੩੧॥ਸੁਨਤਿ ਛੋਭ ਕਰਿ ਉਠਿ ਤਬਿ ਚਾਲਾ। ਕਹਤਿ ਬ੍ਰਿੱਧ ਸੋਂ 'ਅਬਿ ਮੈਂ ਟਾਲਾ। ਕਰਹੁ ਦਰਬ ਕੋ ਤਜਾਰ ਅਗਾਰੀ।ਜਾਉਂ ਨ ਛੁਛੋ ਪੁਨ ਤਿਸ ਬਾਰੀ' ॥੩੨ ਇੱਤਜਾ-ਦਿਕ ਬੋਲਤਿ ਚਲਿ ਗਯੋ। ਮਨ ਮਹਿੰ ਗਿਨਤ ਅਨਿਕ ਬਿਧਿ ਭਯੋ। –ਅਬਿ ਕੇ ਦੇਹਿੰ ਤ ਰਹਿ ਹੈਂ ਨੀਕੇ।ਨਾਂਹਿ ਤ ਪਰੈਂ ਸ਼ਾਹੁ ਢਿਗ ਫੀਕੇ ॥੩੩॥ ਲੈਹੌਂ ਦੇਯ ਜੋਰ ਧਨ ਸਾਰੋ। ਹਜ਼ਰਤ ਕੋ ਸਭਿ ਭੇਵ ਉਚਾਰੋਂ–। ਕਿਤਿਕ ਦਿਵਸ ਨਹਿੰ ਬਹੁਰੋ ਆਵਾ।ਰਾਤ ਦਿਵਸ ਇਸ ਧਨ ਮਨ ਲਾਵਾ ॥ ੩੪ ॥ ਪਹੁੰਚਸੋ ਪੁਨ ਦਿਨ ਢਰੇ ਦੁਪਹਿਰੇ। ਸ਼੍ਰੀ ਗੁਰੁ ਹੁਤੇ ਸੇਜ ਪਰ ਠਹਿਰੇ। ਬ੍ਰਿਧ ਬੈਠਸੋ ਜਹਿੰ ਗੁਰ ਕੋ ਪੌਰ। ਅਪਰ ਸਮੀਪ ਨ ਸਿਖ ਤਿਸ ਠੌਰ॥੩੫॥ ਬੈਠਸੋ ਕਾਜ਼ੀ ਕਹਸੋ ਸੁਨਾਇ। 'ਹਮ ਗੁਰੁ ਢਿਗ ਚਾਹਤਿ ਅਬਿ ਜਾਇ। ਦਿਵਸ ਬਿਤਾਇ ਕਿਤੇ ਹਮ ਆਏ।ਚਾਹਤਿ ਹੈਂ ਅਪਨੋ ਧਨ ਪਾਏ'॥੩੬॥ ਸੁਨਿ ਬ੍ਰਿਧ ਕਹਸੋ 'ਨ ਮਿਲਿਬੇ ਕਾਲ। ਪੁਨ ਆਵਹੁ ਲਿਹੁ ਦਰਸ ਕ੍ਰਿਪਾਲ ।ਅਬਹਿ ਸੇਜ ਪਰ ਗੁਰ ਬਿਸਰਾਮੇ। ਕੋ ਨ ਉਠਾਇ ਸਕਹਿ ਅਸ ਕਾਮੇ[1]' ॥ ੩੭॥ਕਾਜ਼ੀ ਰਿਸ ਕਰਿ ਗਿਰਾ ਉਚਾਰੀ। 'ਕਾਰਦਾਰ ਗੁਰ ਘਰ ਕੋ ਭਾਰੀ। ਹਮ ਨੇ ਸੁਨਸੋ ਤੁਹੀ ਇਕ ਅਹੈਂ। ਖਰਚਹਿੰ ਦਰਬ ਸੰਭਾਰਤਿ ਰਹੈਂ ॥੩੮॥ ਗੁਰ ਸੋਂ ਮਿਲਨਿ ਹੋਇ ਕੈ ਨਾਂਹੀ। ਦਰਬ ਸਰਬ ਲੇਵਹੁ ਤੁਝ ਪਾਹੀ। ਸੋ ਭੀ ਤੁਝ ਤੇ ਕਰਹਿੰ ਦਿਵਾਵਨਿ।ਦਿਹੁ ਅਬਿ ਮੋ ਕੋ ਬਾਤ ਸੁਹਾਵਨਿ[2]' ॥੩੯॥ ਕਹਸੋ ਬ੍ਰਿਧ 'ਹਮ ਕੌਨ ਬਿਚਾਰੇ। ਆਪ ਸੰਭਾਰਹਿੰ[3] ਅਪਨੀ ਕਾਰੇ। ਜਬਿ ਉਠਿ ਸ਼੍ਰੀ ਗੁਰੁ ਵਹਿਰ ਥਿਰੈ ਹੈਂ। ਤਬਿ ਹੀ ਤਿਨ ਕੋ ਦਰਸ਼ਨ ਪੈਹੈਂ ॥੪੦॥ ਇਤਨੀ ਕਰਹਿੰ ਸ਼ੀਘ੍ਰਤਾ ਕਾਹੇ ।ਅੰਤਰ ਬਰਸੋ ਚਹਤਿ ਗੁਰ ਪਾਹੇ।ਦਾਨਸ਼-ਵੰਦ ਕਸੋਂ ਨ ਤੂੰ ਹੋਹਿੰ । ਕਰਹਿੰ ਨਿਦਾਨਨਿ ਕੀ ਗਤਿ ਸੋਇ' ॥ ੪੧ ॥ ਸੁਨਿ ਕਾਜ਼ੀ ਮੂਰਖ ਰਿਸ ਧਾਰੀ।ਸਨਮੁਖ ਬ੍ਰਿਧ ਕੋ ਨਿਠੁਰ ਉਚਾਰੀ। 'ਕਜਾ ਤੂੰ ਬੈਠਸੋ ਬਾਤ ਬਨਾਵੇਂ?।ਸ਼ਾਹਜਹਾਂ ਤੇ ਤ੍ਰਾਸ ਨ ਪਾਵੇਂ ॥ ੪੨ ॥ਇਕ ਥਿਰ ਕਹਿ ਕਰਿ ਹਜ਼ਰਤ ਨਾਲ। ਲੈਹੌਂ ਬਨਿ ਦਮਾਦ ਤਿਸ ਕਾਲ। ਕੌਨ ਅਰਹਿ? ਸਭਿ ਡਰਹਿੰ ਮਹਾਨ।ਤਤਛਿਨ ਦੈਹੌਂ ਦਰਬ ਬਿਰਾਨਾ' ॥੪੩॥ ਸੁਨਿ ਬ੍ਰਿਧ ਭਾਖਸੋ ਸਹਜ ਸੁਭਾਇ। 'ਤੁਮਰੋ ਗੁਰ ਦਮਾਦ ਬਨਿ ਜਾਇੰ। ਤੌ ਕੈਸੇ ਧਨ ਲੈਬੋ ਧਰੈਂ। ਅਰਪਨਿ ਨਿਜ ਤਨੁਜਾ ਕੋ ਕਰੈਂ ॥੪੪॥ ਯਾਂਤੇ

[1]ਓਸੇ ਕੰਮ ਲਈ। [2]ਚੰਗੀ ਗੱਲ ਹੈ। [3]ਭਾਵ ਗੁਰੂ ਜੀ ਆਪ ਸੰਭਾਲਦੇ ਹਨ।

ਗਤਿ ਸਭਿ ਜਾਨੀ ਜਾਤਿ। ਤੋਹਿ ਨ ਬਨਹਿ ਲੈਨਿ ਬੱਖਸ਼ਾਤਿ। ਹੋਨਹਾਰਿ ਕੋ ਮੇਟੈ ਕੌਨ'। ਇਮ ਕਹਿ ਬ੍ਰਿਧ ਨੇ ਠਾਨੀ ਮੌਨ ॥੪੫॥ ਕਾਜ਼ੀ ਜਰਿ ਬਰਿ ਕੈ ਉਠਿ ਗਯੋ। ਬਚਨ ਕਠੋਰ ਉਚਾਰਤਿ ਭਯੋ। 'ਗੁਰੁ ਸੋਂ ਮਿਲਿ ਕੈ ਅਬਿ ਇਕ ਬਾਰਿ। ਜੋ ਨ ਦਰਬ ਦੇਂ, ਕਰੌਂ ਪੁਕਾਰਿ' ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਕਾਜ਼ੀ ਕੋ' ਪ੍ਰਸੰਗ ਵਰਨਨੰ ਨਾਮ ਸਪਤਦਸ਼ਮੋ ਅੰਸੂ ॥ ੧੭ ॥

੧੮. [ਕਾਜ਼ੀ ਤੇ ਕੌਲਾਂ]।

ਦੋਹਰਾ ॥ ਕਾਜ਼ੀ ਅਰੁ ਬ੍ਰਿਧ ਬਾਦ ਕੋ ਸੁਨਨੋ ਗੁਰੁ ਨਿਜ ਸ਼ੁਨ। ਅਤਿ ਸਚਿੰਤ ਚਿਤ ਮੈਂ ਭਏ ਬੈਠੇ ਅੰਤਰ ਮੌਨ ॥ ੧ ॥ ਚੌਪਈ ॥–ਇਹ ਕਜਾ ਬ੍ਰਿਧ ਮੁਖ ਬਾਕ ਬਖਾਨਾ। ਕਾਜ਼ੀ ਕੋ ਦਮਾਦ ਮੁਝ ਠਾਨਾ। ਝਗਰਤਿ ਲਰਤਿ ਸੁ ਕ੍ਰੋਧ ਉਪਾਯੋ। ਹਮ ਬੈਠੇ ਕਹੁ ਸ੍ਰਾਪ ਅਲਾਯੋ ॥ ੨ ॥ ਅਸਮੰਜਸ ਹਮ ਕੋ ਬਡ ਭਏ। ਜੇ ਦਮਾਦ ਕਾਜ਼ੀ ਬਨਿ ਗਏ। ਜਗ ਅਪਜਸ ਪਸਰਹਿ ਜਹਿੰ ਕਹਾਂ। ਕਹਹਿੰ ਸਿੱਖ 'ਇਹ ਕੀਨਿਸਿ ਕਹਾਂ' ॥ ੩ ॥ ਮਾਤਾ ਸੁਨਤਿ ਕਹਹਿ ਕਜਾ ਬੈਨ। ਪਿਖਿ ਅਜੋਗਤਾ ਕਿਸਹੁੰ ਨ ਦੈਨ। ਕਜਾ ਹਮ ਕਰਹਿੰ ਨ ਬਨਹਿ ਉਪਾਇ। ਸਭਿ ਜਗ ਮਹਿੰ ਅਪਬਾਦ ਚਲਾਇ–॥ ੪ ॥ ਅਸ ਚਿਤਵਤਿ ਚਿਤ ਕਰਿ ਥਿਰ ਲੋਚਨ[1]। ਭਏ ਸੋਚ ਬਸਿ ਸੋਚ ਬਿਮੋਚਨ। –ਦੁਹ ਦਿਸ਼ਿ ਤੇ ਅਤਿਸ਼ੈ ਕਠਨਾਈ। ਕਿਹ ਤਜਾਗਹਿੰ, ਕਿਹ ਕਰਹਿੰ ਬਨਾਈ ॥ ੫ ॥ ਉਤੈ ਅਮੇਲਿ ਤੁਰਕਨੀ ਲਜਾਵਨਿ। ਇਤ ਬਡ ਸਿਖ ਕੋ ਬਾਕ ਹਟਾਵਨਿ। ਜਿਨ ਕੇ ਬਚਨ ਸੰਗ ਹਮ ਜਨਮੇ। ਜਿਸਕੋ ਕਹਨੋ ਪ੍ਰਧਾਨ ਸੁਰਨ ਮੈਂ[2] ॥ ੬ ॥ ਜਿਸ ਕੇ ਕਹੇ ਅਚਲ ਚਲ ਪਰੈਂ। ਅਹੈਂ ਸਦਾ-ਗਤਿ ਸੋ ਸਭਿ ਥਿਰੈਂ[3]। ਕੌਨ ਸਮਰਥ ਕਰਹਿ ਬਚ ਮੇਟਨਿ। ਖਸ਼ਟ ਗੁਰਨਿ ਸੋਂ ਹਿਤ ਕਰਿ ਭੇਟਨਿ[4] ॥ ੭ ॥ ਕਹਿ ਬਚ ਕੋ ਸਸਿ ਸੂਰਜ ਰੋਕੈਂ। ਜਿਸ ਬਰ ਸ੍ਰਾਪ ਬੀਚ ਤੁਈ ਲੋਕੈਂ। ਬਿਧਿ, ਹਰਿ, ਸ਼ਿਵ ਸੁਨਿ ਕੈ ਬਰ ਸ੍ਰਾਪ।ਮੇਟਿ ਨ ਸਕਹਿੰ ਧਾਰਿ ਲੇਂ ਆਪ[5]॥੮॥ ਸੋ ਹਮ ਨਿਫਲ ਕਰਹਿੰ ਅਬਿ ਕੈਸੇ। ਅਹੈ ਬਡਿਨਿ ਮਿਰਜਾਦਾ ਐਸੇ। ਰਾਮਚੰਦ ਮਾਨਨੋ ਬਰਿਆਈ। ਸਦਨ ਰਾਖਸ਼ਨਿ ਸੀਅ ਪੁਚਾਈ[6] ॥ ੯ ॥ ਹੁਤੀ ਅਜੋਗ ਅਜਸੁ ਕੋ ਮੂਲ। ਤਉ ਸ੍ਰਾਪ ਕੇ ਭੇ ਅਨੁਕੂਲ। ਮਾਨਨੋ ਕ੍ਰਿਸ਼ਨ ਸ੍ਰਾਪ ਦੁਰਬਾਸ਼ਾ। ਸਰਬ ਕੁਲੀ

[1]ਨੈਣ। [2]ਦੇਵਤਿਆਂ ਵਿਚ ਮੁੱਖਤਾ ਰਖਦਾ ਹੈ। [3]ਚਲਨੇ ਵਾਲੇ ਸਾਰੇ ਟਿਕ ਜਾਂਦੇ ਹਨ। [4]ਜੋ ਪ੍ਰੇਮ ਨਾਲ ਛੇ ਗੁਰਾਂ ਨੂੰ ਮਿਲੇ ਹਨ। [5]ਮੁਨੀਆ ਦੇ ਵਰ ਸ੍ਰਾਪ ਬ੍ਰਹਮਾ, ਵਿਸ਼ਨੂੰ ਤੇ ਸ਼ਿਵ ਮੇਟ ਨਹੀਂ ਸਕਦੇ ਰਹੇ, ਸਗੋਂ ਆਪਣੇ ਤੇ ਧਾਰਦੇ ਰਹੇ ਹਨ। [6]ਇਹ ਨਾਰਦ ਦਾ ਸ੍ਰਾਪ ਸੀ।

ਕੋ ਭਯੋ ਬਿਨਾਸਾ ॥੧੦॥ ਜਿਮ ਕਿਮ ਕਰਹਿੰ ਜਗਤ ਕੇ ਲੋਗ। ਜਾਨਹਿੰ ਸਕਲ ਅਜੋਗ ਕਿ ਜੋਗ। ਬ੍ਰਹਮ ਗਯਾਨੀ ਕੀ ਹੁਇ ਸਚ ਬਾਨੀ। ਇਹ ਮ੍ਰਿਜਾਦ ਨਹਿੰ ਕੀਨਿਸਿ ਹਾਨੀ॥੧੧॥ ਚਹੀਅਤਿ ਹਮ ਕੋ ਭੀ ਅਬਿ ਐਸੇ। ਬ੍ਰਿਧ ਕੇ ਬਾਕ ਸਫਲ ਹੁਇਂ ਜੈਸੇ। ਮਾਤਾ ਆਦਿਕ ਜੇ ਬਡਿ ਅਹੈਂ। ਸੁਨਿ ਕਰਿ ਕਰਹਿੰ ਕ੍ਰੋਧ, ਸਭਿ ਸਹੈਂ[1]॥੧੨॥ ਕਾਨ੍ਹੇ ਗਯਾਨੀ ਕੋ ਸਹਿ ਸ੍ਰਾਪ। ਹਮਰੇ ਪਿਤਾ ਲਹਜੋ ਦੁਖ ਆਪ। ਪ੍ਰਾਨ ਹਾਨ ਜਿਸ ਤੇ ਕਰਿ ਦੀਨੇ। ਜਸੁ ਅਪਜਸੁ ਕੁਛ ਨਹਿੰ ਮਨ ਚੀਨੇ–॥੧੩॥ ਇੱਤਯਾਦਿਕ ਗਨ ਸਿਮਰਿ ਪ੍ਰਸੰਗ। ਰਹੇ ਬਿਚਾਰਤਿ ਬਹੁ ਚਿਤ ਸੰਗ। ਮੁਸਕਾਵਤਿ ਮੁਖ ਨਿਕਸੇ ਬਾਹਰ। 'ਬ੍ਰਿਧ ਜੀ ਕਹੋ ਕਰਜੋ ਕਯਾ ਜ਼ਾਹਿਰ?॥੧੪॥ਉਚਿਤ ਅਨੁਚਿਤ ਨ ਰਿਦੇ ਬਿਚਾਰੀ। ਝਗਰਤਿ ਕਾਜ਼ੀ ਸੰਗ ਉਚਾਰੀ। ਕਿਮ ਕਰਨੀ ਹਮ ਕੋ ਬਨਿ ਆਵੈ।ਤੁਮਰੇ ਸਮ ਬਡ ਕਹਾਂ ਅਲਾਵੈਂ[2]?' ॥੧੫॥ ਸੁਨਿ ਕਰ ਜੋਰ ਕਹਜੋ ਬ੍ਰਿਧ ਭਾਈ। 'ਕਹੀ ਤਥਾ ਜਿਮ ਆਪ ਕਹਾਈ। ਚਿਰੰਕਾਲ ਕੀ ਤਪ ਕੋ ਤਾਪਤਿ। ਅਬਿ ਭੀ ਹੈ ਨ ਆਪ ਕੋ ਪ੍ਰਾਪਤਿ ॥੧੬॥ ਕਿਸੂ ਦੋਸ਼ ਤੇ ਤਨ ਭੁਰਕਾਨੀ। ਤਊ ਘਾਲ ਤੇ ਉਚਿਤੈ ਜਾਨੀ[3]। ਚੇਦ੍ਰਾਇਣ ਆਦਿਕ ਬ੍ਰਤ ਧਰੇ[4]। ਕਸ਼ਟ ਅਨਿਕ ਤਨ ਸਹਿਬੋ ਕਰੇ* ॥੧੭॥ ਸੋ ਸਭਿ ਸਫਲ ਹੋਹਿੰ ਇਸ ਬੇਰੇ। ਉਪਜਹਿ ਪ੍ਰੀਤਿ ਆਪ ਕੋ ਹੇਰੇ[5]। ਸੁਨਤਿ ਮੌਨ ਸ੍ਰੀ ਹਰਿ ਗੋਬਿੰਦ। ਰਿਖਿ ਬਾਸ਼ਿਸ਼ਟ ਤੇ ਰਾਮ ਮਨਿੰਦ ॥ ੧੮ ॥ ਕਰ ਪਗ ਬੈਠਿ ਪਖਾਰਨਿ ਕਰੇ। ਮੁਖ ਪਖਾਰ ਸੁੰਦਰ ਦ੍ਰਿਤਿ ਧਰੇ। ਚੀਰਾ ਛੋਰ ਦਾਰ[6]ਬਡ ਜਰੀ। ਦ੍ਰੁਹਿ ਦਿਸ਼ਿ ਲਗਿ ਮੁਕਤਾ ਗਨ ਲਰੀ ॥੧੯॥ ਪੋਚ ਬਧੇ ਜੁ ਅਨੂ-ਠੋ ਬਨਜੋ। ਸ਼ਮਸ ਨੀਕ, ਮੁਖ ਸਸਿ ਜਸ ਸਨਜੋ[7]†। ਬਡ ਬਿਸਤਿਰਤਿ

---

[1](ਅਸੀਂ) ਸਹਾਰਾਂਗੇ। [2]ਤੁਸਾਂ ਵਰਗੇ ਵੱਡੇ ਵੱਡੇ ਕੀ ਆਖਣਗੇ। [3]ਕਮਾਈ ਕਰਨ ਕਰਕੇ ਯੋਗ (ਹੈ ਮੋਹਰ ਦੇ ਐਸਾ) ਮੈਂ ਜਾਣਿਆਂ ਹੈ। [4]ਭਾਵ ਕਾਜ਼ੀ ਦੀ ਧੀ ਨੇ। [5]ਪੱਲਿਆਂ ਵਾਲਾ। [6]ਦਾੜ੍ਹੀ ਸੁਹਣੀ ਹੈ, ਮੁਖੜਾ ਚੰਦਰਮਾਂ ਤੇ ਜਸ (ਵਰਗਾ ਯਾ ਸਮੇਤ) ਉੱਜਲ ਹੈ।

*ਗੁਰੂ ਜੀ ਨੇ ਬੁੱਢੇ ਦੇ ਵਾਕ ਨੂੰ ਸ੍ਰਾਪ ਵਰਣਨ ਕੀਤਾ ਹੈ, ਪਰ ਜਿਸ ਨੁਕਤਾ ਖਿਆਲ ਤੇ ਕਵਿ ਜੀ ਖੜੇ ਹਨ, ਉਸ ਤੋਂ ਦੇਖਿਆਂ ਸਪਸ਼ਟ ਹੈ, ਕਿ ਕਾਜ਼ੀ ਦੀ ਧੀ ਤਪੱਸ੍ਵਿਨਿ ਸੀ, ਬਹੁਤ ਘਾਲਾਂ ਕਰ ਚੁੱਕੀ ਹੋਈ ਸੀ, ਬੁੱਢਾ ਜੀ ਉਸ ਦੀ ਘਾਲ ਸਫਲੀ ਕਰਕੇ ਉਸ ਦਾ ਉਧਾਰ ਚਾਹ ਰਹੇ ਸਨ।

†ਪਾ:–ਸ਼ਮਸ ਸ਼ਨੀ। ਪੁਨ: ਸ਼ਮਸ ਨੀਕ ਮੁਖ ਸਸਿ ਕੁਜ ਸਨਜੋ।=ਦਾੜ੍ਹਾ (ਸ਼ਨੀ ਵਰਗਾ=) ਕਾਲਾ, ਮੂੰਹ ਚੰਦ੍ਰਮਾ (ਵਰਗਾ ਚਿਟਾਂ ਤੇ ਚਿਹਰੇ ਦੀ ਲਾਲੀ) ਮੰਗਲ ਵਰਗੀ।

ਬਿਲੋਚਨ ਸ਼ੋਭਾ। ਅਵਿਲੋਕਤਿ ਕਿਸ ਨਹਿੰ ਮਨ ਲੋਭਾ॥ ੨੦॥ ਕੋਰ ਦਾਰ ਹੀਰੇ ਬਰ ਚੀਰੇ। ਜਿਗਾ ਬਧੀ ਛਬਿ ਉਪਰ ਚੀਰੇ। ਮੁਕਤਾ ਉੱਜਲ ਗੋਲ ਬਿਸਾਲਾ। ਕੁੰਡਲ ਮੁਖ ਮੰਡਲ ਪਰ ਝਾਲਾ ॥੨੧॥ ਕੰਚਨ ਕੰਕਨ ਜਰੇ ਜਵਾਹਰ। ਮੁਕਤਾ ਮਾਲ ਬਿਸਾਲੀ ਜ਼ਾਹਰ। ਸੂਖਮ ਬਸਤ੍ਰ ਸਰੀਰ ਸੁਹਾਏ। ਖੜਗ ਸਿਪਰ ਦੋਨਹੁ ਅੰਗ ਲਾਏ॥੨੨॥ ਕਯਾ ਗੁਰ ਸ਼ੋਭਾ ਕਰੋਂ ਉਚਾਰੀ। ਅਪਰ ਨ ਪੱਯਤਿ ਜਿਨ ਅਨੁਹਾਰੀ। ਜਬਰ ਜਵਾਹਰ ਜ਼ਾਹਰ ਜਰੇ। ਹਯਪਰ ਜ਼ੀਨ ਸਜਾਵਨਿ ਕਰੇ ॥੨੩॥ ਡੀਲ ਬਿਲੰਦ ਗੁਰੂ ਦੁਤਿ ਸੰਗਿ। ਭਏ ਅਰੋਹਨਿ ਤਿਸੀ ਤੁਰੰਗ। ਸਿਖ ਸੇਵਕ ਸਭਿ ਬਰਜਿ ਹਟਾਏ। ਏਕ ਨਫਰ[1] ਲੇ ਸੰਗ ਸਿਧਾਏ ॥੨੪॥ ਜਹਿੰ ਕਾਜ਼ੀ ਕੋ ਦੀਰਘ ਮੰਦਿਰ। ਸੁੰਦਰ ਬਿਸਦ[2] ਵਹਿਰ ਅਰੁ ਅੰਦਰ। ਕਰੇ ਝਰੋਖੇ ਰਾਖਿ ਦਰੀਚੀ[3]।ਬਨੀ ਸੁ ਬੈਠਕ ਉਚੀ ਨੀਚੀ ॥੨੫॥ ਬਹੁ ਪਰਦੇ ਜੁਤਿ ਬਸਹਿੰ ਜ਼ਨਾਨੇ। ਆਇ ਨ ਜਾਨੇ* ਬਾਹਰ ਖਾਨੇ। ਇਕ ਕਾਜ਼ੀ ਕੀ ਸੁਤਾ ਕੁਮਾਰੀ। ਮਨਹੁੰ ਮਦਨ ਨਿਜ ਹਾਥ ਸੁਧਾਰੀ[4] ॥੨੬॥ ਕਿਧੌਂ ਚੰਦ੍ਰਮਾ ਚੀਰ ਨਿਕਾਰੀ। ਜਨੁ ਰੰਭਾ ਮਹਿਤਲ[5] ਪਗ ਧਾਰੀ। ਅੰਗ ਅੰਗ ਜਿਸ ਕੇ ਤਰੁਨਾਈ[6]। ਸਹਜ ਸੁਭਾਇ ਝਰੋਖੇ ਆਈ ॥੨੭॥ ਇਤ ਕੁਦਤਿ ਲਘੁ ਛਾਲ ਤੁਰੰਗ। ਆਇ ਸੁਹਾਵਤਿ ਮਨਹੁੰ ਅਨੰਗ। ਸੁਨਜੋ ਸ਼ਬਦ ਹਯ ਕੁਦਨਿ ਕੇਰੋ। ਹੋਰਨਿ ਲਗੀ ਬਦਨ ਇਤ ਫੇਰੋ ॥੨੮॥ ਦੇਖਤਿ ਰੂਪ ਅਧਿਕ ਅਕੁਲਾਈ। ਮਨਹੁ ਰੰਕ ਕੇ ਢਿਗ ਨਿਧਿ ਆਈ। ਬਹੁਤ ਛੁਧਿਤ ਜੈਸੇ ਨਰ ਕੋਇ। ਮਨਹੁ ਅਹਾਰ ਦੇਤਿ ਢਿਗ ਹੋਇ ॥੨੯॥ ਮਹਾਂ ਤਪਤ ਤੇ ਲਾਗਿਸਿ ਪਯਾਸਾ। ਪਿਯਨਿ ਚਹਤਿ ਜਲ ਹ੍ਵੈ ਕਰਿ ਪਾਸਾ। ਮਨਹੁੰ ਪ੍ਰਤੀਖਤ[7] ਹੁਤੀ ਚਕੋਰੀ। ਔਚਕ ਚੰਦ੍ ਚਿਤਨੋ ਚਿਤ ਚੋਰੀ[8] ॥੩੦॥ ਅਵਿਲੋਕਤਿ ਰਹਿ ਗੀ ਇਕ ਟਕ ਹੀ। ਭਈ ਅਚੰਚਲ[9] ਮੁਖ ਕੋ ਤਕਹੀ। ਦ੍ਰਿਗ ਬਿਸਤਰਤਿ ਕਮਲ ਜਨੁ ਫੂਲੇ। ਲਾਜ ਸਮੇਤ ਅਪਨਪੋ ਭੂਲੇ ॥ ੩੧ ॥ ਪ੍ਰਥਮ ਕਿਵਾਰ ਓਟ ਮਹਿੰ ਦੁਰੀ। ਬਹੁਰ ਵਹਿਰ ਭੀ ਸਨਮੁਖ ਖਰੀ। ਮਨਹੁੰ ਮ੍ਰਿਗੀ ਹ੍ਵੈ ਮੋਹਿਤ ਰਹੀ। ਪਾਛੇ ਹਟਨਿ ਹੋਤਿ ਕਿਮ ਨਹੀਂ ॥੩੨॥ ਤਿਸ ਕੋ ਪ੍ਰੇਮ ਹੇਰਿ ਕਰਿ ਘਨੋ। ਖਰੀ

[1]ਨੌਕਰ। [2]ਉੱਜਲ। [3]ਬਾਰੀਆਂ। [4]ਭਾਵ ਬਹੁਤ ਸੁਹਣੀ। [5]ਪ੍ਰਿਥਵੀ ਤੇ। [6]ਜੋਬਨ। [7]ਉਡੀਕਦੀ ਸੀ। [8]ਅਚਾਨਕ ਚੰਦਰਮਾ ਦੇਖਿਆ ਤੇ ਚਿਤ ਚੁਰਾਇਆ ਗਿਆ। [9]ਭਾਵ ਵਿਸਮਾਦ ਹੋ ਗਈ।

*ਪਾਃ—ਜਾਇ ਨ ਜਾਨੇ।

ਕਰੀ ਬੱਧਜਤਿ ਕਿਨ ਮਨੋ[1]*।ਆਤੁਰ ਕੋ ਬਿਲੋਕਿ ਮਨ ਭੀਨੋ[2]। ਬਾਜੀ ਕੋ ਟਿਕਾਇ ਤਬਿ ਲੀਨੋ॥੩੩॥ਕਿਤੀ ਬੇਰ ਬੀਤੀ ਜਬਿ ਖਰੇ।ਇਤ ਉਤ ਕੌਲਾਂ ਨੈਨ ਨ ਕਰੇ। ਤਪਤ ਘਾਮ ਤੇ ਬਹੁ ਅਕੁਲਾਵੈ। ਬਜਾਕੁਲ ਭਯੋ ਛਾਂਵ ਪੁਨ† ਪਾਵੈ ॥੩੪॥ ਤਜਾਗ ਨ ਸਕਹਿ ਰਹਹਿ ਥਿਰ ਜੈਸੇ[3]। ਗਾਢੀ‡ ਹੁਇ ਠਾਂਢੀ ਭਹਿਂ ਐਸੇ ।ਰਿਦੇ ਬਿਚਾਰਤਿ–ਹੈ ਇਹ ਕੌਨ?। ਮਨਹੁੰ ਚੰਦ ਆਧੋ ਭਜਿ ਭੌਨ ॥੩੫॥ ਮਹਾਂ ਛੈਲ ਛਬਿ ਛਕਨੋ ਛਬੀਲਾ।ਕਹਾਂ ਬਸਹਿ ਠਾਨਤਿ ਨਿਜ ਲੀਲਾ ?। ਜਿਨਹੁੰ ਤ੍ਰਿਯਨਿ ਕੇ ਹੈਂ ਬਡ ਭਾਗ। ਮਿਲਨੋ ਤਿਨਹੁੰ ਇਹ ਪੁਰਖ ਸੁਹਾਗ§ ॥ ੩੬ ॥ ਜਗ ਮਹਿਂ ਹੋਨਿ ਤਿਸੀ ਕਹੁ ਧੰਨ। ਜਿਸ ਕੋ ਹਸਿ ਕਰਿ ਮਿਲਹਿਂ ਪ੍ਰਸੰਨ। ਮੈਂ ਕਿਮ ਇਨ ਸੋਂ ਬੋਲਨਿ ਕਰੋਂ। ਨਹਿਂ ਚਿਨਾਰਿ ਮੈਂ ਪੁਰਬ ਧਰੋਂ॥੩੭॥ਕੌਨ ਭੇਤ ਮੁਝ ਆਨਿ ਬਤਾਵੈ।ਮਿਲ ਬੋਲੇ ਬਿਨ ਮਨੁ ਅਕੁਲਾਵੈ। ਕੋ ਉਪਾਇ ਮੈਂ ਕਰੋਂ ਕੁਭਾਗਨਿ।ਪਿਖਿ ਸਰੂਪ ਹੋਈ ਅਨੁਰਾਗਨਿ ॥੩੮॥ ਪਰ ਬਸਿ ਮਨ ਭਾ ਨਹਿਂ ਬਸਿ ਰਹਨੋ। ਸੁੰਦਰ ਚੰਦ ਦੁਸਰੋ ਲਹਨੋ– । ਇਕ ਟਕ ਦੇਖਤਿ ਰਿਦੈ ਬਿਚਾਰਤਿ । ਮਿਲਨ ਹੇਤੁ ਆਤੁਰਤਾ ਧਾਰਤਿ॥੩੯॥ ਇਤਨੇ ਮਹਿਂ ਕਾਜ਼ੀ ਚਲਿ ਆਯੋ। ਪਿਖਹਿਂ ਪਰਸਪਰ ਤਬਿ ਦ੍ਰਿਸ਼ਟਾਯੋ। ਮਹਾਂ ਕ੍ਰੋਧ ਜਾਗਨੋ ਜਰ ਗਯੋ । ਸਦਨ ਪ੍ਰਵੇਸ਼ ਸ਼ੀਘ੍ਰ ਹੀ ਭਯੋ ॥੪੦॥ ਨਿਜ ਤਨੁਜਾ ਕੋ ਪਿਖਿ ਰਿਸ ਭਰਨੋ। ਚਾਬਕ ਪਰਨੋ ਤੁਰਤ ਕਰ ਧਰਨੋ। ਮਾਰਤਿ ਭਯੋ ਤ੍ਰਾਸ ਨਹਿਂ ਠਾਨਾ। ਕਹਤਿ:'ਕ੍ਰੂਰ [4] ! ਖੋਈ ਕੁਲ ਕਾਨਾ ॥੪੧॥ ਹਿੰਦੁਨ ਕੇ ਗੁਰ ਕੋ ਤੂੰ ਹੋਰੈਂ !। ਜਨਮੀ ਕਹਾਂ ਮੰਦ ਤੂ ਮੋਰੈ! '। ਬਹੁ ਚਾਬਕ ਮਾਰੇ ਬਲ ਸੰਗਿ। ਉਤਰਨੋ ਚਰਮ ਲਗੇ ਸਭਿ ਅੰਗਿ ॥੪੨॥ ਹਾਇ ਹਾਇ ਕਰਿ ਰਹੀ ਬਿਚਾਰੀ। ਸੁਨਿ ਦੌਰੀ ਤਿਸ ਕੀ ਮਹਿਤਾਰੀ। ਝਿਰਕਨੋ ਕਾਜ਼ੀ[6] ਚਾਬਕ ਛੀਨਾ। 'ਕਨੋਂ ਨਿਜ ਸੁਤਾ ਹਤੀ

[1]ਮਾਨੋਂ ਬੰਨ੍ਹਕੇ ਕਿਸੇ ਨੇ ਖੜੀ ਕੀਤੀ ਹੋਈ ਹੈ। [2](ਕੌਲਾਂ ਦਾ) ਮਨ (ਪ੍ਰੇਮ ਨਾਲ) ਭਿੱਜਿਆ ਤੇ ਦੁਖੀ ਦੇਖਕੇ। [3](ਕੋਈ) ਚੁੱਪ ਦੀ ਤੱਪਸ਼ ਤੋਂ ਬਹੁਤ ਘਬਰਾਵੇ ਤੇ ਬਜਾਕੁਲ ਹੋਏ ਨੂੰ ਫਿਰ ਛਾਉਂ ਮਿਲ ਜਾਵੇ, ਜੈਸੇ (ਉਹ ਛਾਂ ਨੂੰ) ਛੱਡ ਨਹੀਂ ਸਕਦਾ, ਥਿਰ ਹੋ ਜਾਂਦਾ ਹੈ। [4]ਤਿਵੇਂ (ਕੌਲਾਂ) ਦ੍ਰਿੜ ਹੋਕੇ ਓਥੇ ਖੜੀ ਰਹੀ। [5]ਖੋਟੀਏ ! [6]ਕਾਜ਼ੀ ਨੂੰ। *ਇਥੇ ਕਵਿ ਜੀ ਪਿਛਲੇ ਕੀਤੇ ਤਪਾਂ ਆਦਿ ਕਰਮਾਂ ਵਲ ਸੈਨਤ ਮੁੱਟਦੇ ਹਨ, ਕਿ ਉਨ੍ਹਾਂ ਸ਼ੁਭ ਕਰਮਾਂ ਨੇ ਬੰਨ੍ਹਕੇ ਖੜੀ ਕੀਤੀ ਹੈ ਮਾਨੋਂ। †ਪਾ:–ਭਿਨ। ‡ਪਾ:–ਗਾਡੀ। §ਕਵਿ ਜੀ ਦੀ ਕਲਮ ਸ਼੍ਰਿੰਗਾਰ ਰਸ ਦੇ ਵੇਗ ਵਿਚ ਇਹ ਰੂਪਕ ਪ੍ਰੇਮ ਦੀ ਪ੍ਰਾਗਲਭਤਾ ਦਾ ਬੰਨ੍ਹ ਗਈਹੋਇੰਵ ਤਪੱਸ੍ਵੀ ਦਾ ਮਨ ਉੱਚੇ ਪ੍ਰੇਮ ਦੇ ਰੰਗ ਵਿਚ ਹੈ। ਕੌਲਾਂ ਦੇ ਸੁੱਚੇ ਪ੍ਰੇਮ ਦੇ ਨਿਰਣਯ ਲਈ ਦੇਖੋ ਰਾਸ ੬ ਅੰਸੂ ੨੪ ਅੰਕ ੧੧ ਦੀ ਹੇਠਲੀ ਟੂਕ।

ਦੁਖ ਦੀਨਾ? ॥ ੪੩ ॥ ਮਮ ਢਿਗ ਤੇ ਅਬਿ ਹੀ ਚਲਿ ਆਈ। ਕਹਾਂ ਭਯੋ ਠਾਂਢੀ ਇਸ ਥਾਈਂ। ਸੁਤਾ ਤਰੁਣ ਕੋ ਮਾਰਨਿ ਕਰੈਂ। ਸੁਨਹਿੰ ਅਪਰ ਸ਼ੰਕਾ ਸਭਿ ਧਰੈਂ ॥ ੪੪ ॥ ਕਸੋਂ ਅਪਨੀ ਪਤਿ ਲਾਜ ਗਵਾਵਹਿੰ[1]। ਹਸਹਿੰ ਲੋਕ ਕਰ ਤਾਲ਼ ਬਜਾਵਹਿੰ[2]। ਰਿਸ ਮੈਂ ਕਹਤਿ 'ਖਰੋ ਗੁਰੁ ਹਿੰਦੂ। ਨਾਮ ਜਾਂਹਿ ਸ਼੍ਰੀ ਹਰਿ ਗੋਬਿੰਦੂ ॥੪੫॥ ਤਰੈ ਖਰੋ ਤਿਸ ਕੀ ਦਿਸ਼ਿ ਦੇਖੈ। ਤਨੁਜਾ ਦੇਹਿ[3] ਕਲੰਕ ਵਿਸ਼ੇਖੈ। ਨਹਿੰ ਸਮੀਪ ਰਾਖਹਿੰ ਰਖਵਾਰੀ[4]। ਪਿਖੋਂ ਫੇਰ ਮੈਂ ਦੈ ਹੌਂ ਮਾਰੀ' ॥ ੪੬ ॥ ਇਮ ਕਹਿ ਕਾਜ਼ੀ ਬਹੁ ਦੁਖ ਪਾਇਸਿ। ਵਹਿਰ ਨਿਕਟਿ ਬੈਠਨੋ ਪਛੁਤਾਇਸਿ। ਸਤਿਗੁਰ ਗਏ ਆਪਨੇ ਡੇਰੇ। ਉਤਰਿ ਬਿਰਾਜੇ ਪ੍ਰਭੁ ਬਡੇਰੇ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਕਾਜ਼ੀ ਪ੍ਰਸੰਗ'ਕਰਨੰ ਨਾਮ ਅਸ਼ਟ ਦਸਮੋ ਅੰਸੂ॥੧੯।

੧੪. [ਕਉਲਾਂ ਦੀ ਪ੍ਰਾਰਥਨਾ]।

ਦੋਹਰਾ॥ ਤਿਸ ਕੀ ਮਹਿਤਾਰੀ ਤਬੈ ਦੁਹਿਤਾ ਲਈ ਉਠਾਇ।'ਹਾਇ ਹਾਇ' ਸੋ ਕਰਿ ਰਹੀ ਮ੍ਰਿਦੁਲ ਸੇਜ ਪਰ ਪਾਇ* ॥ ੧ ॥ ਚੌਪਈ ॥ ਚੋਟਨਿ ਕੋ ਕੀਨਸਿ ਉਪਚਾਰੀ। ਪਿਖਿ ਕਾਜ਼ੀ ਕੋ ਕਾਢਤਿ ਗਾਰੀ। ਦੇਤੀ ਧੀਰਜ ਸਹਤ ਦਿਲਾਸਾ। ਕਿਤਿਕ ਕਾਲ ਥਿਤ ਤਨੁਜਾ ਪਾਸਾ ॥ ੨ ॥ ਪੁਨ ਦਾਸੀ ਕੋ ਨਿਕਟ ਬਿਠਾਯੋ।ਆਪ ਅਪਰ ਕਾਰਜ ਚਿਤ ਲਾਯੋ।ਕੌਲਾਂ ਤਨ ਮਨ ਤੇ ਦੁਖ ਪਾਇ। ਹਾਇ ਹਾਇ ਕਰਤੀ ਬਿਲਲਾਇ ॥ ੩ ॥ ਦਾਸੀ ਨੇ ਤਿਸ ਚਿਤ ਕੀ ਜਾਨੀ। ਗੁਪਤ ਬਾਰਤਾ ਬੂਝਨਿ ਠਾਨੀ। 'ਕੌਨ ਹੁਤੋ ਜਿਸ ਦੇਖਤਿ ਰਹੀ ?। ਪਿਖਿ ਕਾਜ਼ੀ ਹਟਕੇ ਦ੍ਰਿਗ ਨਹੀ[5]॥੪॥ ਤਬਿ ਕੌਲਾਂ ਨੇ ਸਕਲ ਬਤਾਈ। 'ਤਿਸ ਨਰ ਕੀ ਸੁਧਿ ਮੋਹਿ ਨ ਕਾਈ। ਪਿਖਸੋ ਅਚਾਨਕ ਮਨ ਠਗਿ ਲਯੋ। ਰਹੀ ਨ ਸੁਧਿ ਜੜ੍ਹ ਸਮ ਤਨ ਭਯੋ ॥੫॥ ਕਾਜ਼ੀ ਨੇ ਮਾਰਤਿ ਲਿਯ ਨਾਮੁ। ਗੁਰੁ ਹਿੰਦਨ ਕੋ ਮੁਖ ਅਭਿਰਾਮੁ। ਸ਼੍ਰੀ ਹਰਿ ਗੋਬਿੰਦ ਮਹਾਂ ਬਿਚੱਛਨ[6]। ਮਹਾਂਰਾਜ ਕੇ ਜਿਸ ਮਹਿੰ ਲੱਛਨ ॥ ੬ ॥ ਕਸ਼ਾ ਉਪਮਾ ਕਰਿ ਤੋਹਿ ਸੁਨਾਵੋਂ। ਜਿਸ ਕੇ ਸਮ ਕੋ ਅਪਰ ਨ ਪਾਵੋਂ। ਕਾਜ਼ੀ ਨੇ ਮਾਰੀ, ਗੁਨ ਭਯੋ। ਨਾਮ ਪਤਾ ਪ੍ਰਿਯ ਕੋ ਸੁਨਿ ਲਯੋ ॥੭॥ ਹੇ ਦਾਸੀ ਤੂੰ ਕਰਿ ਉਪਕਾਰ। ਥਿਰਹਿੰ ਕਹਾਂ, ਖੋਜਹੁ ਹਿਤ ਧਾਰਿ। ਬਹੁ ਧਨ ਦੈਹੋਂ ਮਾਨਿ ਇਸਾਨ[7]। ਜੋ

---

[1]ਕਿਉਂ ਆਪਣੀ ਇਜ਼ਤ (ਤੇ ਲੜਕੀ ਦੀ) ਲੱਜਯਾ ਨੂੰ ਵੈਵਾਉਂਦਾ ਹੈ। [2]ਤਾਉੜੀਆਂ ਮਾਰਨਗੇ। [3]ਦੇਵੇਗੀ। [4](ਤੂੰ) ਕੇਲ ਹੁੰਦਿਆਂ ਰਾਖੀ ਨਹੀਂ ਰੱਖਨੀਏਂ। [5]ਨੇਤ੍ਰ ਨਹੀਂ ਹਟਾਏ। [6]ਪ੍ਰਬੀਨ। [7]ਅਹਿਸਾਨ। *ਪਾ:–ਮ੍ਰਿਦੁਲ ਸੇਜੀ ਪਰ ਜਾਇ।

ਬਚਾਇ ਰਾਖੈਂ ਮਮ ਜਾਨ ॥੯॥ ਪ੍ਰਾਨ ਦਾਨ ਤੇ ਭਲੋ ਨ ਔਰ। ਕਰਹੁ ਸਹੀ ਪਾਵਹਿਂ ਜਿਸ ਠੌਰ'। ਸੁਨਿ ਦਾਸੀ ਨੈ ਸਕਲ ਸੁਨਾਯੋ। 'ਕਈ ਬਾਰਿ ਮੈਂ ਦਰਸ਼ਨ ਪਾਯੋ ॥੬॥ ਡੇਰਾ ਨਿਕਟਿ ਸੁ ਜਾਨਿ ਹਮਾਰੇ। ਪੂਜਹਿਂ ਆਵਹਿਂ ਲੋਕ ਹਜ਼ਾਰੇ। ਧਰਹਿਂ ਭਰੋਸਾ ਗੁਰੁ ਪਰ ਐਸੇ। ਜਮ ਕੇ ਕਸ਼ਟ ਛੁਟਾਵਹਿਂ ਜੈਸੇ ॥ ੧੦ ॥ ਪਰਹਿਂ ਚਰਨ ਲਾਖਹੁਂ ਧਨ ਦੇਤਿ। ਹੋਤੁ ਪ੍ਰਲੋਕ ਸਫਲ ਕਰਿ ਲੇਤਿ। ਵਡੀ ਭੀਰ ਚਹੁਂ ਦਿਸ਼ਿ ਕੇ ਲੋਕ। ਅਰਪਿ ਉਪਾਇਨ ਹੋਤਿ ਅਸ਼ੋਕ' ॥੧੧॥ ਸੁਨਿ ਕੌਲਾਂ ਪਰਫੁੱਲਸ਼ਤ ਹੋਈ। ਪਾਇ ਕਲਪ ਤਰੁ ਜਿਮ ਨਰ ਕੋਈ। 'ਹੇ ਦਾਸੀ ਤੂ ਧੰਨ ਮਹਾਨੀ।ਕਰਿ ਮੋਰੋ ਸੰਕਟ ਅਧਿ ਹਾਨੀ॥ ੧੨ ॥ ਮੋਹਿ ਬ੍ਰਿਥਾ ਕਿਮ ਜਾਇ ਸੁਨਾਵਹੁ। ਚਹੈਂ ਕਿ ਨਹੀਂ, ਭੇਦ ਸਭਿ ਪਾਵਹੁ।ਪਠਿ ਕਿਤਾਬ ਪਰਸੰਗੁ ਸੁ ਹੇਰੇ।–ਪਰਮ ਪੁਰਖ ਬਸਿ ਪ੍ਰੇਮ ਘਨੇਰੇ–॥ ੧੩॥ ਰੈਂਕ ਰਾਉ ਕੋ ਜਾਨਹਿਂ ਨਾਂਹੀ। ਪ੍ਰੀਤਿ ਕਰਹਿ ਤਿਸ ਰਾਖਹਿਂ ਪਾਹੀ। ਮੈਂ ਤਿਨ ਕੀ ਤਨ ਮਨ ਤੇ ਦਾਸੀ। ਬਿਨਾਂ ਮੋਲ ਸੇਵੌਂ ਨਿਤ ਪਾਸੀ' ॥੧੪॥ ਦਾਸੀ ਕਹੇ 'ਕਹੌਂ ਕਿਮ ਜਾਇ ?। ਨਹੀਂ ਚਿਨਾਰੀ ਕਬਿ ਤਿਨ ਪਾਇ। ਬ੍ਰਿੰਦ ਨਰਨਿ ਮਹਿਂ ਗਮਨਹੁਂ ਕੈਸੇ।ਅਪਰ ਕਰਹੁ ਬਿਧਿ ਕਹੌਂ ਸੁਜੈਸੇ[1]॥੧੫॥ ਲਿਖਿ ਕਾਗਦ ਪਰ ਅਪਨਿ ਬ੍ਰਿਤਾਂਤ। ਜਿਮ ਸਜ਼ਾਇ ਹੋਈ ਸਭਿ ਗਾਤ। ਮਨ ਕੋ ਪ੍ਰੇਮ ਬਿਨੈ ਬਹੁ ਬਾਰੀ। ਲਖਹਿਂ ਹਕੀਕਤ ਕੋ ਜਿਮ ਸਾਰੀ' ॥੧੬॥ ਸੁਨਿ ਦਾਸੀ ਤੇ ਉਰ ਹਰਖਾਈ। 'ਸਦਾ ਆਫਰੀਂ[2] ਨੀਕ ਬਤਾਈ'। ਸਰਬ ਪੀਰ[3] ਕੋ ਪਰਿਹਰਿ ਤਬੈ। ਕਹਨੋ 'ਆਨਿ ਕਾਗਦ ਮਸੁ ਅਬੈ' ॥ ੧੭ ॥ ਕਲਮਦਾਨ ਕਾਜ਼ੀ ਕੋ ਹੇਰਾ। ਉਠਿ ਦਾਸੀ ਲਯਾਈ ਤਿਸ ਬੇਰਾ। ਪੂਰਬ ਲਿਖੀ ਜੋਰਿ ਕਰ ਬੰਦਨ।'ਜਸੁ ਤੁਮਰੋ ਜਗ ਦੋਸ਼ ਨਿਕੰਦਨ ॥੧੮॥ਦੋਹਰਾ। –ਦੇਤਿ ਮਹਾਂ ਜਮ ਸ਼ਾਸਨਾ ਤੁਮ ਦੇਖੇ ਛੁਟਿ ਜਾਇ। ਇਸ ਹਿਤ ਦਰਸ਼ਨ ਆਪ ਕੋ ਕਰਹਿਂ ਆਨਿ ਸਮੁਦਾਇ– ॥੧੯ ॥ ਚੌਪਈ ॥ ਕਹੈਂ ਸੁਜਸੁ ਤੁਮਰੋ ਇਸ ਰੀਤਿ।ਸੋ ਮੁਝਕੋ ਬਰਤਨੋ ਬਿਪ੍ਰੀਤਿ।ਮੈਂਸੇ ਭਖੋ–ਕਹਤਿ ਇਹ ਝੂਠੇ?। ਕਿਧੌਂ ਕਰਮ ਹੈਂ ਮੋਰ ਅਪੂਠੇ? ॥ ੨੦ ॥ ਏਕ ਘਰੀ ਮੈਂ ਦਰਸ਼ਨ ਕੀਨਾ। ਪ੍ਰੇਮ ਕਾਮਨਾ ਤੇ ਮਨ ਦੀਨਾ। ਮਾਰਿ ਕਹਿਰ ਕੀ ਮੋ ਪਰ ਹੋਈ–। ਯਾਂਤੇ ਮੈਂ ਬਿਚਾਰ ਕਰਿ ਜੋਈ ॥ ੨੧ ॥–ਜੋ[4] ਤੁਮਰੋ ਨਿਤ ਦਿਰਸ਼ਨ ਕਰੈਂ। ਬਚਨ ਅਨੰਦ ਸੁਨਿ ਕੈ ਮਨ ਧਰੈਂ। ਤਿਨਹੁ ਸਜ਼ਾਇ ਨਿਰੰਤਰ ਚਹਿਯਤਿ। ਰੂਪ

[1]ਜਿਵੇਂ ਮੈਂ ਤੈਨੂੰ ਦੱਸਦੀ ਹਾਂ। [2]ਸੋ ਸ਼ਾਬਾਸ਼ [ਫਾ:, ਸਦ ਆਫਰੀਂ]। [3]ਪੀੜਾ। [4]ਜੋ।

ਸੁਧਾ ਕੇ ਤੁਸਕਰ ਲਹਿਯਤਿ[1]–॥੨੨॥–ਦੀਨ ਦੁਨੀ ਮਹਿੰ ਹੁਜਹੁ[2] ਵਾਲੀ –। ਸੋ ਪ੍ਰਸੰਗ ਪਰਿਗਾ ਸਭਿ ਖਾਲੀ। ਸੁਨੇ–ਪੀਰ ਕੇ ਪੀਰ ਬਡੇਰੇ[3]–। ਅਸ ਸੰਸਾ ਉਪਜਤਿ ਉਰ ਮੇਰੇ[4] ॥ ੨੩॥ ਇੱਤਯਾਦਿਕ ਲਿਖਿ ਕਾਗਦ ਆਛੇ। ਕਹਯੋ ਜਿ 'ਮਮ ਤੂੰ ਜੀਵਨਿ ਬਾਂਛੇ। ਏਕ ਬਾਹ ਗੁਰੁ ਕਰ ਪਕਰਾਵੋ। ਪੁਨਿ ਸੁਨਾਉ ਜਿਮ ਉੱਤਰ ਪਾਵੋ ॥੨੪॥ ਦੈਹੌਂ ਦਰਬ ਬਿਕੁਖਨ ਨਾਨਾ। ਰੰਗ-ਦਾਰ ਅੰਬਰ ਦੁਤਿਵਾਨਾ। ਨਹਿੰ ਬਿਸਰੌਂ ਕਬਿ ਤੋਰ ਅਸਾਨਾ[5]। ਮੋਕੌ ਕਰਹਿੰ ਪ੍ਰਾਨ ਕੌ ਦਾਨਾ[6] ॥੨੫॥ ਸੰਧਯਾ ਭਈ ਤਿਮਰ ਕੁਛ ਛਾਯੋ। ਦਾਸੀ ਸਮਾ ਜਾਨਿ ਕੌ ਪਾਯੋ। ਬਿਸਦ ਬਿਸਾਲ ਬਸਤ੍ਰ ਬਰ ਲੀਨਾ। ਤਨ ਸਗਰੋ ਆਛਾਦਨ ਕੀਨਾ ॥੨੬॥ ਭੋਰੇ ਨਿਕਟ ਜਾਇ ਸਿਖ ਹੇਰਾ। 'ਦਿਹੁ ਕਾਗਦ ਗੁਰ ਕੋ ਇਸ ਬੇਰਾ'। ਲੈ ਤਿਸ ਨੇ ਅਰਪਯੋ ਤਤਕਾਲਾ। ਪਢਯੋ ਖੋਲ ਕਰਿ ਅਖਿਲ ਹਵਾਲਾ ॥ ੨੭ ॥ ਪ੍ਰੇਮਾਤੁਰ ਦੀਨਾ ਬਹੁ ਡੀਠਿ[7]। ਲਿਖਯੋ ਤਿਸੀ ਕਾਗਦ ਕੀ ਪੀਠਿ। 'ਜੋ ਜ਼ਹਾਜ਼ ਚਢਿ ਗਏ ਹਮਾਰੇ[8]। ਦੀਨ ਦੁਨੀ ਹਮ ਤਿਸ ਰਖਵਾਰੇ ॥੨੮॥ ਬਿਨਾਂ ਜਹਾਜ਼ ਚਢੇ ਨਹਿੰ ਵਾਲੀ। ਬਡ ਪੁਰਸ਼ਨਿ ਕੀ ਹੈ ਅਸ ਚਾਲੀ'। ਤਿਹ ਸਿਖ ਕੇ ਕਰ ਬਹੁਰ ਪਠਾਯੋ। ਦਿਯੋ ਆਨਿ ਅਰੁ ਭੇਵ ਬਤਾਯੋ॥੨੯॥ਉੱਤਰ ਸਤਿਗੁਰ ਨੇ ਲਿਖਿ ਦੀਨਾ।ਸੁਨਿ ਹਰਖੀ ਕਾਗਦ ਸੋ ਲੀਨਾ। ਕੌਲਾਂ ਕੇ ਕਰ ਸੋ ਪਕਰਾਯੋ। ਦੇਨਿ ਰੁ ਲੈਨਿ ਪ੍ਰਸੰਗ ਬਤਾਯੋ॥੩੦॥ ਸਭਿ ਤੇ ਛਪ ਕਰਿ ਦੀਪਕ ਪਾਸ। ਖੋਲਿ ਬਿਲੋਕਯੋ ਹੋਤਿ ਹੁਲਾਸ। ਉੱਤਰ ਪਠਯੋ ਪ੍ਰੇਮ ਤੇ ਗਦਗਦ। ਰਿਦੇ ਅਨੰਦਤਿ ਫਿਰਿ ਫਿਰਿ ਬਦ ਬਦ[9] ॥੩੧ ॥ ਕਲਮਦਾਨ ਲੈ ਹੋਇ ਅਕੇਲੀ। ਲਿਖਯੋ ਬਹੁਰ ਉਰ ਦੀਹ ਦੁਹੇਲੀ[10]। 'ਸੁਨੀਅਹਿ ਗੁਰੁ ਗਰੀਬ ਨਿਵਾਜੁ ! ਮੈਂ ਤਨ ਮਨ ਤੇ ਚਢੀ ਜਹਾਜੁ॥੩੨॥ ਆਪ ਸੰਭਾਰੋ ਗਹੀਅਹਿ ਬਾਹੂੰ। ਕਰੌਂ ਸੇਵ ਦਾਸੀ ਪਗ ਪਾਹੂੰ। ਕੈ ਨਿਜ ਕਰ ਤੇ ਦੇਹੁ ਧਕੇਲਾ।ਮਰੌਂ ਤੁਰਤ ਪਾਸੀ ਗਰ ਮੇਲਾ[11] ॥੩੩॥ਪਿਤ ਕੇ ਘਰ ਮੈਂ ਜਿਯੌਂ ਨ ਕੈਸੇ।ਮਹਾਂ ਰੋਗ ਤੇ ਆਤੁਰ ਜੈਸੇ। ਦੁਇ ਮਹਿੰ ਏਕ ਬਾਤ ਹੁਇ ਮੋਹੀ।ਕੈ ਮਰਿ ਹੌਂ ਕੈ ਦੇਖੌਂ ਤੋਹੀ॥੩੪॥ਘੋਰਿ[12]ਮਹਾਂ

[1](ਉਹ ਆਪ ਦੇ) ਰੂਪ ਅੰਮ੍ਰਿਤ ਦੇ ਵੈਰ ਜਾਣਨੇ ਚਾਹਿਯੇ। [2]ਹੁੰਦੇ ਹੋ। [3]ਮੈਂ ਸੁਣਿਆਂ ਸੀ ਕਿ ਤੁਸੀਂ ਵਡੇਰੇ ਪੀਰ ਹੋ (ਪਰ ਤੁਸੀਂ ਪੀਰ ਹੋ ਕਿ) ਪੀੜਾ ਹੋ। (ਅ) ਤੁਸੀ ਪੀਰਾਂ ਤੋਂ ਵਡੇ ਪੀਰ ਸੁਣੇ ਸਾਓ। [4]ਅਹਿਸਾਨ, ਉਪਕਾਰ। [5]ਬਹੁਤ ਪ੍ਰੇਮਾਤੁਰ ਤੇ ਨਿਮਾਣਿਆਂ ਡਿੱਠਾ (ਕੌਲਾਂ ਨੂੰ)। [6]ਜੋ ਸਾਡੇ ਦੀਨ ਵਿੱਚ ਆ ਗਏ ਹਨ। [7]ਵਦ ਵਦ=ਬੋਲ ਬੋਲ ਕੇ ਭਾਵ ਪੜ੍ਹ ਪੜ੍ਹ ਕੇ। [8]ਬਹੁਤ ਦੁਖੀ ਦਿਲ ਵਾਲੀ ਨੇ। [9]ਫਾਹੀ ਗਲ ਵਿੱਚ ਪਾਕੇ। [10]ਘੋਲਕੇ।

ਬਿਖ ਤੀਖਨ ਪੀਵੌਂ। ਤੁਮ ਪਰਹਰਹੁ ਤਨਕ ਨਹਿ ਜੀਵੌਂ'। ਇਮ ਕਹਿ ਦਾਸੀ ਬਹੁਰ ਪਠਾਈ। ਗਈ ਗੁਰੂ ਕੇ ਢਿਗ ਪਹੰਚਾਈ॥ ੩੫॥ ਖੋਲਿ ਪਠਜੋ ਨਿਸ਼ਚਲ ਭਇ ਜਾਨੀ। ਦਾਸਨਿ ਕੇ ਪ੍ਰਿਯ[1] ਕੀਨਿ ਬਖਾਨੀ। 'ਧੀਰਜ ਧਰਹੁ ਕਾਮਨਾ ਤੇਰੀ। ਹਮ ਪੂਰਨਿ ਕਰਿ ਹੈਂ ਇਸ ਬੇਰੀ[2]॥ ੩੬॥ ਚਢਹਿ ਸੁਧਾਸਰ ਕੋ ਜਿਸ ਕਾਲ। ਤੋਕਹੁ ਲੈ ਗਮਨਹਿੰ ਭਇ ਨਾਲ। ਘਨੇ ਦਿਵਸ ਨਹਿੰ ਲਵਪੁਰਿ ਰਹੈਂ। ਆਜ ਕਾਲ ਮੈਂ ਭਨਾਰੀ ਅਹੈ'॥ ੩੭॥ਸੁਨਿ ਦਾਸੀ ਉਰ ਹਰਖਤਿ ਹੋਈ। ਆਨਿ ਬਰੀ ਨਹਿੰ ਹੋਰਤਿ ਕੋਈ[3]। 'ਕ੍ਰਿਪਾਨਿਧਾਨ ਕ੍ਰਿਪਾ ਬਹੁ ਕੀਨਿ। ਤੁਝ ਕੋ ਅਬਿ ਅਪਨੀ ਕਰਿ ਲੀਨਿ॥ ੩੮॥ ਸਰਬ ਪੂਕਾਰ ਭਰੋਸਾ ਦੀਨਿ। ਅਪਨੇ ਬਿਖੈ ਪ੍ਰੇਮ ਤੁਵ ਚੀਨ। ਚਲਹਿੰ ਸੁਧਾਸਰ ਲੈ ਭਇ ਸਾਥ।ਅਬਿ ਲਵਪੁਰਿਨਹਿੰ ਬਸਿ ਹੈਂ ਨਾਥ'॥੩੯॥ਸੁਨਿ ਕੌਲਾਂ ਸਮ ਕਮਲ ਬਿਲੋਚਨ। ਕਰਿ ਚਿਤ ਕੀ ਸਭਿ ਸੋਚ ਬਿਮੋਚਨ। ਬਾਰਿ ਬਾਰਿ ਬੂਝਤਿ ਹੈ ਦਾਸੀ। 'ਸਗਰੀ ਬਾਤ ਕਰਹੁ ਮੁਝ ਪਾਸੀ॥ ੪੦॥ ਮੁਝ ਪਰ ਕ੍ਰਿਪਾ ਕਰਤਿ ਕੈ ਨਾਂਹੀ। ਰੁਖ ਪਰਖਨੋ ਕੈ ਨਹਿੰ ਹੁਇ ਪਾਹੀ?। ਨਹੀਂ ਟਾਰ ਕੀਨਸਿ ਕਹੁ ਕੈਸੇ'। ਸੁਨਿ ਦਾਸੀ ਭਾਖਤਿ ਪੁਨ ਤੈਸੇ॥ ੪੧॥ 'ਅਧਿਕ ਛੁਧਤਿ ਸਮ ਕਜੌਂ ਛਹਕੈ ਹੈਂ[4]। ਕਿਤਿਕ ਦਿਵਸ ਮਹਿੰ ਢਿਗ ਹੁਇ ਜੈਹੈਂ। ਪੂਰਬ ਜਨ ਮਹੁਤੀ ਬਡ਼ਭਾਗਨਿ।ਮਹਿਦ ਪੀਰ ਕੀ[5]ਭੀ ਅਨੁਰਾਗਨਿ'॥੪੨॥ ਸੁਨਿ ਅਨੰਦ ਉਰ ਲੀਨਿ ਦੁਰਾਈ। ਪਰੀ ਸੇਜ ਪਰ ਪੀਯ ਨ ਖਾਈ। ਜਨੁ ਨਾਗਨਿ ਮਨਿ ਰਿਦੇ ਛਪਾਈ। ਮਹਾਂ ਕ੍ਰਿਪਨ ਕੋ ਜਿਮ ਨਿਧਿ ਪਾਈ॥੪੩॥ ਰਖਿ ਅੰਤਰ ਵਹਿਰ ਨ ਬਿਦਤਾਵੈ। ਊਪਰ ਤੇ ਨਿਜ ਪੀਰ ਜਨਾਵੈ। ਬਾਰ ਬਾਰ ਬੋਲਤਿ ਮਹਿਤਾਰੀ। ਕਰਹਿ ਨਿਹੋਰਨਿ ਜਿਸ ਬਹੁ ਪਯਾਰੀ॥ ੪੪॥ ਨਹਿੰ ਮਾਨਤਿ ਮੁਖ ਕੀਨਿ ਮਲੀਨਾ। ਗੁਰੂ ਪ੍ਰੇਮ ਚਢਿ ਰੰਗ ਨਵੀਨਾ। ਨਿਸ ਮਹਿੰ ਪਰੀ ਪਰਮ ਦੁਖਿਆਰੀ। ਹਾਇ ਹਾਇ ਕਬਿ ਕਰਤਿ ਉਚਾਰੀ॥੪੫॥ ਵਹਿਰ ਪੀਰ ਕੋ ਕਰਤਿ ਜਨਾਵਨਿ। ਗੂਢ ਪੀਰ[6]ਨਹਿੰ ਕਰਹਿ ਸੁਨਾਵਨਿ। ਤਨ ਛਾਦਨੋ ਲੇ ਬਸਤ੍ਰ ਬਿਸਾਲਾ। ਨਹੀਂ ਉਘਾਰਤਿ ਭੀ ਕਿਸ ਕਾਲਾ॥ ੪੬॥ ਦਿਵਸ ਆਗਲੇ ਕਾਜ਼ੀ ਸੰਗਿ। ਕਾਜ਼ਨਿ ਲਰੀ ਕਰੇ ਬਦਰੰਗ[7]। 'ਪਰੀ ਮਰਤਿ ਅਬਿ ਰਹਹੁ ਸੁਖਾਰੇ। ਸਭਿ ਸ਼ਰੀਕ ਅਤਿ ਹਸਹਿੰ ਨਿਹਾਰੇ॥ ੪੭॥

[1]ਭਾਵ ਸ਼੍ਰੀ ਹਰਿ ਗੋਬਿੰਦ ਜੀ ਨੇ। [2]ਇਸ ਜਨਮ ਵਿਚ। [3](ਅਪਨੇ ਘਰ) ਆ ਵੜੀ, ਵੇਖਦੀ ਹੈ ਕਿ ਕੋਈ (ਪਾਸ) ਨਹੀਂ (ਤਦ ਬੋਲੀ)। [4]ਘਾਬਰਦੀ ਹੈਂ। [5]ਵਡੇ ਗੁਰੂ ਜੀ ਦੀ। [6]ਗੁਝੀ ਪੀੜ ਭਾਵ ਪ੍ਰੇਮ। [7]ਲਾਲ ਪੀਲੀ ਹੋਕੇ।

ਕਹੈਂ–ਕਹਾਂ ਹੋਯਹੁ ਇਸ ਪਾਸ। ਐਸੀ ਮਾਰਿ ਕਰੀ ਦੇ ਭ੍ਰਾਸ–'। ਸੁਨਿ ਕਾਸ਼ੀ ਭੂਸ਼ਨ ਹੁਇ ਰਹਨੋ। ਨਹਿੰ ਦਾਰਾ ਸੋਂ ਕਿਮ ਕਛੁ ਕਹਨੋ ॥ ੪੯ ॥

ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਕਾਸ਼ੀ' ਪ੍ਰਸੰਗ ਬਰਨਨੇ ਨਾਮ ਏਕ ਊਨ ਬਿੰਸਤੀ ਅੰਸੂ ॥ ੧੯ ॥

੨੦. [ਮੀਆਂਮੀਰ ਮਿਲਾਪ]।

ਦੋਹਰਾ ॥ ਸ਼੍ਰੀ ਗੁਰ ਹਰਿ ਗੋਬਿੰਦ ਜੀ ਕਏ ਪ੍ਰਾਤ ਇਸ਼ਨਾਨ। ਖਾਨ ਪਾਨ ਕਰਿਕੈ ਪ੍ਰਭੂ ਬੈਠੇ ਰੁਚਿਰ ਸਥਾਨ ॥ ੧ ॥ ਚੰਪਈ ॥ ਢਰੇ ਦੁਪਹਿਰੇ ਹੋਇ ਸੁਚੇਤਾ। ਸੁੰਦਰ ਸ਼ਸਤ੍ਰ ਸੁ ਬਸਤ੍ਰ ਸਮੇਤਾ। ਬ੍ਰਿਧ ਸੋਂ ਕਹਨੋ ਬਾਕ ਗੰਭੀਰ। 'ਮੀਆਂ ਮੀਰ ਇਹਾਂ ਬਡ ਪੀਰ॥੨॥ਤਿਨ ਕੋ ਮੇਲ ਭਯੋ ਕਬਿ ਨਾਂਹੀ। ਨਿਸ਼ਚੈ ਬ੍ਰਹਮ ਗਯਾਨ ਕੇ ਮਾਂਹੀ। ਮਹਾਂ ਸ਼ਕਤਿ ਜੁਤਿ ਚਹਹਿ ਸੁ ਕਰੈ। ਤਊ ਛਿਮਾ ਧੀਰਜ ਗੁਨ ਧਰੈ' ॥ ੩ ॥ ਬ੍ਰਿਧ ਨੇ ਭਨਨੋ 'ਜਿ ਸਿਮਰਨੋ ਮਨ ਮੈਂ। ਤੌ ਦਰਸ਼ਨ ਦੈਹੈਂ ਗੁਨ ਜਿਨ ਮੈਂ'। ਜਾਮ ਦਿਵਸ ਬਾਕੀ ਜਬਿ ਰਹਨੋ। ਮੀਆਂ ਮੀਰ ਪ੍ਰਸੰਗ ਸੁ ਲਹਨੋ[1] ॥੪॥ ਦਰਸ਼ਨ ਕੋ ਗਮਨਨੋ[2] ਤਜਿ ਥਾਨ। ਸ਼੍ਰੀ ਗੁਰ ਸਰਬ ਬਾਰਤਾ ਜਾਨਿ। ਕਹਤਿ ਸ਼ੀਘ੍ਰ ਹੀ ਹਯ ਮੰਗਵਾਯੋ। ਹੁਇ ਅਰੂਢ ਕਰਿ ਬੇਗ ਚਲਾਯੋ॥੫॥ਘਰ ਤੇ ਪੀਰ ਢੈਰ ਈ ਚਲੇ। ਜਾਇ ਅਗਾਊ ਸਤਿ-ਗੁਰ ਮਿਲੇ। ਲੋਕ ਬਿਲੋਕਤਿ ਇਮ ਲਖਿ ਪਾਯੋ। 'ਲੇਨਿ ਗੁਰੂ ਕੋ ਆਗੇ ਆਯੋ'॥੬॥ ਹੇਰਿ ਪਰਸਪਰ ਵਧਨੋ ਅਨੰਦ। ਮੀਆਂਮੀਰ ਮਿਲੇ ਕਰ ਬੰਦਿ। ਸ਼੍ਰੀ ਹਰਿ ਗੋਬਿੰਦ ਉਤਰਨਿ ਲਾਗੇ। ਗਹੀ ਰਕਾਬ ਸ਼ੀਘ੍ਰ ਹੁਇ ਆਗੇ॥੭॥ ਹਯ ਪਰ ਚਢੈ ਲਿਯੇ ਚਲਿ ਆਯੋ। ਹਾਥ ਰਕਾਬ ਸੰਗ ਇਕ ਲਾਯੋ। ਜਬਿ ਸਥਾਨ ਕੇ ਆਯੋ ਪੌਰ। ਉਤਰਨਿ ਲਗੇ ਸੋਹਿ ਕੁਲਮੌਰ॥੮॥ਗਹਿ ਰਕਾਬ ਜੁਗ ਹਾਥ ਲਗਾਏ। ਸਨੈ ਸਨੈ ਹਯ ਤੇ ਉਤਰਾਏ। ਧਰੇ ਹਾਥ ਮਹਿੰ ਹਾਥ ਅਗਾਰੇ। ਹੋਇ ਬਰੋਬਰ ਜੁਗਲ ਪਧਾਰੇ ॥ ੯ ॥ ਰਹਿਨ ਭਵਨਿ ਮਹਿੰ ਗੇ ਗੁਨਭਵਨੂ[3]। ਕੁਸ਼ਲ ਪ੍ਰਸ਼ਨ ਕੀਨਸਿ ਰਿਪੁਦਵਨੂ। ਬੈਠੇ ਸਮੁਖ ਅਨੰਦ ਬਿਲੰਦ। ਸ਼੍ਰੀ ਗੁਰ ਹਰਿਗੁਬਿੰਦ ਕੁਲ ਚੰਦੂ ॥ ੧੦ ॥ ਪੀਰ ਬਿਲੋਚਨ ਚਿਰੇ ਚਕੋਰਾ। ਕਰਹਿੰ ਬਿਲੋਕਨ ਕੋ ਮਿਲਿ ਜੋਰਾ[4]।[5]"ਕਹੋ ਪੀਰ ਜੀ! ਬ੍ਰਿਤਿ ਕਹਿੰ ਭੀਕ ?। ਹੱਕ ਸਹੀ ਕੀਨਸਿ ਤਹਿਕੀਕ[6] ?॥ ੧੧ ॥ ਕੌਨ ਅਵਸਥਾ ਕੋ ਰਸ ਲੇਤਿ ?। ਮਨ ਪਰ ਕੈਸੇ ਰਹੋ ਸੁਚੇਤ। ਨਾਸ਼ ਵਾਸ਼ਨਾ ਕੋ ਉਰ ਹੋਵਾ।

---

[1]ਜਾਣ ਲਿਆ। [2](ਮੀਆਂ ਮੀਰ) ਟੁਰਿਆ। [3](ਮੀਆਂ ਮੀਰ ਦੇ) ਰਹਿਣ ਵਾਲੇ ਕਮਰੇ ਵਿੱਚ ਗੁਰੂ ਜੀ ਗਏ। [4]ਜੋੜਾ (ਅ) ਜੋਰ ਨਾਲ। [5]ਗੁਰੂ ਜੀ ਬੋਲੇ। [6](ਆਪ ਦੀ) ਬ੍ਰਿਤੀ ਨੇ ਨਿਰਨੇ ਕਰਕੇ ਵਾਹਿਗੁਰੂ ਨੂੰ ਕਿੱਥੋਂ ਤਕ ਨਿਸ਼ਚੇ ਕੀਤਾ ਹੈ।

ਆਤਮ ਅਨੰਦ ਕਹੋ ਕਸ ਜੋਵਾ?' ॥੧੨॥ ਮੀਆਂਮੀਰ ਜੁ ਧੀਰ ਗੰਭੀਰ। ਸੁਨਿ ਕਰਿ ਉਚਰਤਿ ਬਚ ਗੁਰ ਤੀਰ। 'ਕ੍ਰਿਪਾ ਆਪ ਕੀ ਜਿਸ ਪਰ ਹੋਤਿ। ਤਿਸ ਕੋ ਨਿਸ਼ਚੈ ਹੱਕ ਉਦੋਤਿ ॥ ੧੩ ॥ ਜਹਿੰ ਜਹਿੰ ਮਿੱਥਨਾ ਤਜਿ ਤਜਿ ਤਹਾਂ। ਰਹਾ ਏਕ ਜੋ ਜਾਇ ਨ ਕਹਾ। ਮਨ ਬਾਨੀ ਕੋ ਬਿਸ਼ੈ ਨ ਹੋਵਤਿ। ਸੁਨਹਿ ਨ ਸ਼੍ਰਵਨ ਆਂਖ ਨਹਿੰ ਜੋਵਤਿ॥੧੪॥ਸੋ ਸਰੂਪ ਲਖਿ ਹੌਮੈਂ ਤਜਾਗੀ। ਥਿਰੀ ਬ੍ਰਿੱਤ ਏਕੈਂ ਲਿਵਲਾਗੀ। ਪਰਾਰਬਧ ਬਸਿ ਤਨ ਇਹੁ ਥਿਰੈ। ਲਹੈ ਅਜਤਨ ਸੁ ਭੁਕਤਨਿ ਕਰੈ[1] ॥੧੫॥ ਪਾਇ ਪਦਾਰਥ ਹਰਖ ਨ ਭਾਨਾ[2]। ਬਿਨਸਿ ਗਏ ਕਛੁ ਸ਼ੋਕ ਨ ਮਾਨਾ। ਬਾਂਛਤਿ ਆਪ ਕਰਹਿ ਨਹਿੰ ਕੋਇ। ਸਹਿਜੇ ਹੋਤਾ ਜਾਇ ਸੁ ਹੋਇ ॥੧੬॥ ਸਗਰੋ ਜਗ ਮਿੱਥਨਾ ਜਬਿ ਜਾਨਾ। ਮੂਲ[3] ਹਾਨ ਤੇ ਵਾਸ਼ਨ ਹਾਨਾ। ਅਨੰਦ ਆਤਮਾ ਕਹਨੋ ਨ ਜਾਈ। ਗੁਰੂ ਭਨਸੋ[4]–ਗੁੰਗੇ ਮਠਿਆਈ–॥੧੭॥ ਜਿਸ ਪਰ ਕ੍ਰਿਪਾ ਆਪ ਕੀ ਹੋਵੈ। ਹੌਮੈ ਮਲ ਗੁਰਮਤਿ ਜਲ ਧੋਵੈ'। ਸੁਨਿ ਗੁਰ ਭਨਸੋ'ਧੰਨ ਤੁਮ ਕਰਨੀ। ਆਪ ਤਰੇ, ਤਾਰਹੁ ਸਮ ਤਰਨੀ' ॥੧੮॥ ਇਮ ਆਪਸ ਮਹਿੰ ਕਰਿ ਸੰਬਾਦੂ। ਦਰਸ਼ਨ ਦੇਤਿ ਲੇਤਿ ਅਹਿਲਾਦੂ। ਚਾਰ ਘਰੀ ਬੈਠੇ ਤਹਿੰ ਰਹੇ। ਪਰਮ ਪ੍ਰੇਮ ਬਚ ਸੁਨਿ ਪੁਨ ਕਹੇ ॥੧੯॥ ਉਠੇ ਬਹੁਰ ਸ਼੍ਰੀ ਹਰਿ ਗੋਬਿੰਦੈ। ਚਲਸੋ ਸੰਗਿ ਹੀ ਪੀਰ ਬਿਲੰਦੈ। ਆਦਰ ਹੇਤੁ ਆਇ ਕਰਿ ਸਾਥ। ਲਗੇ ਅਰੂਢਨਿ ਹਯ ਪਰ ਨਾਥ ॥੨੦॥ ਬਰਜਿ ਦਾਸ ਕੋ ਪਹੁੰਚਿ ਸ਼ਿਤਾਬ। ਜੁਗ ਹਾਥਨ ਸੋਂ ਗਹੀ ਰਕਾਬ। ਸ਼੍ਰੀ ਗੁਰੂ ਹਰਿ ਗੋਬਿੰਦ ਚਢਾਏ। "ਥਿਰਹੁ ਪੀਰ ਜੀ ਇਸ ਹੀ ਥਾਏਂ ॥ ੨੧ ॥ ਬਹੁ ਤਕਲੀਫ ਆਪ ਕੋ ਹੋਈ। ਨੰਮ੍ਰੀ ਧੀਰ ਛਿਮਾ ਬਹੁ ਜੋਈ'। ਮਾਨਿ ਬਚਨ ਕੋ ਤਹਿੰ ਭਾ ਠਾਂਢੋ। ਪਿਖਹਿ ਸਰੂਪ ਪ੍ਰੇਮ ਕਰਿ ਗਾਢੋ ॥੨੨॥ ਨੰਮ੍ਰਿ ਪਰਸਪਰ ਹ੍ਵੈ ਕਰਿ ਚਲੇ। ਰਹੇ ਪੀਰ ਜੀ ਤਿਸ ਥਲ ਖਲੇ। ਸਤਿਗੁਰ ਜਾਇ ਬਿਰਾਜੇ ਡੇਰੇ। ਸੋਦਰ ਸੰਧਨਾ ਕਰਿ ਤਿਸ ਬੇਰੇ ॥੨੩॥ ਕੀਨਿ ਜਥਾ ਰੁਚਿ ਖਾਨ ਰੁ ਪਾਨਾ। ਸੁਪਤਿ ਜਥਾ ਸੁਖ ਸੇਜ ਮਹਾਨਾ। ਜਬਿ ਗੁਰ ਗਏ ਪੀਰ ਕੇ ਤੀਰ। ਗਨ ਤੁਰਕਨਿ ਕੀ ਤਿਸ ਥਲ ਭੀਰ ॥ ੨੪ ॥ ਦੇਖਿ ਅਚੈਭਾ ਸਭਿ ਨੇ ਮਾਨਸੋ। 'ਇਹ ਕਨਾ ਕਰਮ ਪੀਰ ਜੀ ਠਾਨਸੋ?। ਸਭਿ ਕੇ ਬੀਚ ਬਿਸਾਲ ਭਨੰਤੇ। ਸਰਬ ਆਇ ਕਰਿ

[1]ਜੋ ਜਤਨ ਰਹਿਤ ਮਿਲਦਾ ਹੈ ਮੈਂ ਭੋਗ ਰਿਹਾ ਹੈ। [2]ਪ੍ਰਤੀਤ ਨਹੀਂ ਹੁੰਦਾ। [3]ਭਾਵ ਅੰਞਾਨ। [4]ਮੁਰਸ਼ਿਦ ਨੇ ਇਹ ਕਹਿਆ ਹੈ। [5]ਗੁਰੂ ਜੀ ਬੋਲੇ।

ਨੰਮ੍ਰਿ ਹੁਵੈਤੇ ॥ ੨੫॥ ਇਹ ਚਲਿ ਗਯੋ ਆਪ ਉਠਿ ਕਰਿਕੈ। ਹਿੰਦੂ ਕੋ ਆਦਰ ਚਿਤ ਧਰਿਕੈ। ਬਹੁਰ ਬੰਦਨਾ ਕੀਨੀ ਜਾਇ। ਹਾਥ ਰਕਾਬ ਧਰੀ ਚਲਿ ਆਇ ॥੨੬॥ ਹਯ ਤੇ ਸਾਦਰ ਤਰੇ ਉਤਾਰਨੋ। ਅਪਨਿ ਥਾਨ ਕਰ ਧਰੇ[1] ਪਧਾਰਨੋ। ਬਡ ਪੀਰਨ ਕੇ ਪੀਰ ਕਹੈਤੇ। ਸਭਿ ਉਮਰਾਵ ਖਾਨ ਮਾਨੈਤੇ ॥੨੭॥ ਅਸ਼ਟ[2] ਦਿਵਸ ਮਹਿੰ ਆਵਤਿ ਸ਼ਾਹੁ। ਕਰਿ ਬੰਦਨ ਬੈਠਤਿ ਹੈ ਪਾਹੂ। ਅਪਰ ਪੀਰ ਇਸ ਕੇ ਢਿਗ ਆਵੈਂ। ਜਾਨਹਿੰ ਕਾਮਲ ਸੀਸ ਨਿਵਾਵੈਂ ॥੨੮॥ ਇਹ ਹਿੰਦੂ ਆਗੈ ਨਿਵ ਚਲਨੋਨਿਜ ਤੇ ਬਡੋ ਜਾਨਿ ਕਰਿ ਮਿਲਨੋ[3]। ਇਮ ਸਗਰੇ ਤੁਰਕਨਿ ਮਹਿੰ ਹੋਈ। ਕਹਨੋ ਸ਼ਾਹੁ ਢਿਗ ਗਮਨਨੋ ਕੋਈ ॥ ੨੯ ॥ ਸਰਬ ਸਭਾ ਨੇ ਬੁਰਾ ਬਖਾਨਾ। ਸ਼ਾਹਜਹਾਂ ਸੁਨਿ ਕਰਿ ਇਮ ਕਾਨਾ। ਕਹਨੋ ਸਭਿਨਿ ਮਹਿੰ 'ਅਬਿ ਕੇ ਚਲੈਂ। ਬੂਝਹਿੰ ਸਕਲ ਬੈਠਿ ਜਬਿ ਮਿਲੈਂ ॥ ੩੦ ॥ ਜੋ[4] ਨਿਤ ਸਾਥ ਹਮਾਰੇ ਰਹੈ। ਆਵਨਿ ਜਾਨਿ ਕਰਹਿ ਜਿਮ ਕਹੈਂ। ਸਦਾ ਰਹਹਿ ਹਮਰੇ ਅਨੁਸਾਰੀ। ਐਸੋ ਹਰਿ ਗੋਬਿੰਦ ਹਿਤ ਧਾਰੀ ॥ ੩੧ ॥ ਮਾਨਨੀਯ ਬਡ ਪੀਰ ਹਮਾਰੋ। ਜਿਸ ਕੋ ਮਾਨਹਿੰ ਤੁਰਕ ਹਜ਼ਾਰੋਂ। ਇਨਹੁ ਅਦਬ ਕਿਮ ਕੀਨਿ ਮਹਾਨਾ। ਹੋਰਾ ਭਯੋ ਸਕਲ ਤੁਰਕਾਨਾ[5] ॥੩੨॥ ਇਮ ਬਹੁ ਤਰਕਤਿ ਸੋ ਦਿਨ*ਆਧਹੁ। ਚਲਨੋ ਸ਼ਾਹੁ, ਲੋਕਨਿ ਸਿਮਰਾਯਹੁ[6]। ਗਨ ਉਮਰਾਵਨਿ ਕੀ ਸੰਗ ਭੀਰ। ਪਹੁੰਚਨੋ ਮਿਯਾਂ ਮੀਰ ਕੇ ਤੀਰ ॥ ੩੩॥ ਹਾਥ ਜੋਰਿ ਬੰਦਨ ਕੋ ਕਰਿਕੈ। ਬੈਠਨੋ ਸ਼ਾਹਜਹਾਂ ਮਦ[7] ਭਰਿ ਕੈ। ਬੂਝਤਿ ਭਯੋ 'ਮਿਲੇ ਗੁਰੁ ਹਿੰਦੂ। ਨਾਮ ਜਿਨਹੁ ਸ਼੍ਰੀ ਹਰਿ-ਗੋਬਿੰਦੂ ॥ ੩੪ ॥ ਆਪ ਅਦਾਇਬ ਏਤਿਕ ਕੀਨੋ। ਸਭਿਹਿਨਿ ਕੇ ਮਨ ਸੰਸੈ ਭੀਨੋ। ਸੋ ਹਮਰੇ ਸਦੀਵ ਅਨੁਸਾਰੀ[8]। ਤੁਮ ਗਮਨੋ ਹਿਤ ਲੇਨਿ ਅਗਾਰੀ ॥ ੩੫ ॥ ਕਰਹਿ ਬਾਦ ਸਗਰੇ ਤੁਰਕਾਨਾ। ਹਮਰੇ ਢਿਗ ਲੌ ਜਾਇ ਬਖਾਨਾ[9]। ਮੀਆਂਮੀਰ ਸੁਨੀ ਇਮ ਕਾਨਾ। ਉੱਤਰ ਤਤਛਿਨ ਕੀਨ ਬਖਾਨਾ ॥ ੩੬ ॥ 'ਜੇਤਿਕ ਪੀਰ ਅਹੈਂ ਹਮ ਸਾਰੇ। ਬਡੇ ਕਿ ਛੋਟੇ ਅਜ਼ਮਤਿ ਧਾਰੇ। ਜਬਿ ਸਭਿ ਦਮ ਕਰਿ ਕੈ[10] ਇਕਿ ਬਾਰ। ਪਹੁੰਚਹਿੰ ਜਹਿੰ ਖ਼ੁਦਾਇ ਦਰਬਾਰ ॥ ੩੭ ॥ ਥਿਰਹਿੰ ਪੈਰ ਪਰ ਸਭਿ ਤਹਿੰ ਜਾਹਿੰ। ਬੈਠਹਿੰ ਮੌਲਾ

---

[1]ਹੱਥ ਫੜਕੇ। [2]ਅੱਠਵੇਂ। [3]ਭਾਵ ਸ਼੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ। [4]ਯਾਦ ਕਰਾਇਆ। [5]ਪੈਂਕਾਰ। [6]ਅਧੀਨ। [7]ਇੰਦ੍ਰੇ ਹੋਕ ਕੇ, ਭਾਵ ਸਮਾਧੀ ਲਗਾਕੇ। (ਅ) ਮੰਤ੍ਰ ਜਪਕੇ [ਫਾ:, ਦਮ ਕਰਦਨ=ਜਪ ਕਰਨਾ, ਮੰਤ੍ਰ ਪੜ੍ਹਨਾ]। *ਪਾ:—ਸੋਚਤਿ।

ਕੀ ਦਰਗਾਹਿ। ਕਿਤਿਕ ਸਮੈ ਜਬਿ ਤਹਾਂ ਬਿਤਾਵੈਂ।ਅੰਤਰਿ ਤੇ ਤਬਿ ਇਹ ਚਲਿ ਆਵੈਂ ॥੩੮॥ ਉਪਰ ਪੌਰ ਦਰੀਚੀ[1] ਸੁੰਦਰ। ਤਹਾਂ ਆਇ ਬੈਠਹਿਂ ਇਹ ਅੰਦਰ। ਜੋ ਜੋ ਕਾਰਜ ਜਿਸ ਜਿਸ ਹੋਇ। ਦੇਖਤਿ ਅਰਜ਼ ਕਰਤਿ ਨਿਜ ਸੋਇ* ॥ ੩੯ ॥ ਬੰਦਹਿਂ ਹਾਥ ਬੰਦਨਾ ਕਰਿ ਹੀਂ। ਪਦ ਅਰਬਿੰਦ ਸ ਪ੍ਰੇਮ ਨਿਹਰਿਹੀਂ। ਸਭਿ ਕੋ ਹੁਇ ਸੰਸੈ ਤਿਸ ਠੌਰ।–ਪਾਕ ਖ਼ੁਦਾਇਇਹੀ ਕੈ ਔਰ–॥੪੦॥ਇਸ ਮੂਰਤਿ ਕੋ ਦਰਸ਼ਨ ਕਰੈਂ।ਅਪਰ ਨਹੀਂ ਕੋ ਦ੍ਰਿਸ਼ਟੀ ਪਰੈ। ਯਾਂਤੇ ਜਾਨਹਾਰ ਜੇ ਤਹਾਂ। ਕੌਨ ਨ ਕਰਹਿ ਅਦਾਇਬ ਮਹਾਂ ॥ ੪੧॥ ਇਹੀ ਬੈਠਿ ਕਰਤੇ ਬਖਸ਼ੀਸ਼। ਕਿਸ ਕੀ ਕਿਹ ਸੋਂ ਪੁਜਹਿ ਨ ਰੀਸ। ਜਿਸ ਪਰ ਕ੍ਰਿਪਾ ਦ੍ਰਿਸ਼ਟਿ ਇਹ ਧਰੈਂ। ਮਨ ਭਾਵਤ ਤਿਸ ਬਖਸ਼ਿਸ਼ ਕਰੈਂ ॥ ੪੨॥ ਜਨੋਂ ਧਨਾਰਥੀ[2] ਤੋਰ ਅਗਾਰੀ। ਬਨਹਿਂ ਦੀਨ ਕਹਿ ਬਚ ਅਨੁਸਾਰੀ। ਤਨੋਂ ਇਨ ਤੇ ਲੈਬੇ ਹਿਤ ਦਾਤਿ। ਖਰੇ ਅਨੇਕ ਬ੍ਰਿੰਦ ਬਿਲਲਾਤਿ ॥੪੩॥ਕਹੁ, ਜਗ ਮਹਿਂ ਅਸ ਹੈ ਅਬਿ ਕੌਨ?।ਤੁਝ ਪਿਖਿ ਆਦਰ ਕਰਹਿ ਨ ਜੌਨ । ਤਨੋਂ ਖੁਦਾਇ ਕੇ ਪ੍ਰੇਮੀ ਜੋਇ। ਇਨ ਪਗ ਖਾਕ ਧਰਹਿਂ ਸਿਰ ਸੋਇ ॥ ੪੪ ॥ ਤੁਮ ਸੰਸਾਰੀ ਜਨੋਂ ਉਰ ਭਾਵੈ। ਤਨੋਂ ਬਰਤਹੁ ਨਹਿਂ ਕੋ ਉਲਟਾਵੈ। ਉਰ ਖ਼ੁਦਾਇ ਕੀ ਖ਼ਬਰ ਨ ਕੋਇ। ਨਹਿਂ ਜਾਨਹੁ ਆਗੈ ਕਜਾ ਹੋਇ ॥ ੪੫ ॥ ਹਿੰਦੂ ਤੁਰਕ ਬਾਦ ਕੇ ਸਾਦ[3]। ਪਚਿ ਪਚਿ ਮਰਹਿਂ ਖ਼ੁਦਾਇ ਨ ਯਾਦ। ਕਰਹਿਂ ਸਾਹਿਬੀ ਚਾਰ ਦਿਵਸ ਕੀ। ਸਦਾ ਲਾਲਸਾ ਬਿਸ਼ਿਯਨਿ ਰਸ ਕੀ ॥੪੬॥ ਛਿਨ ਭਰਿ ਮੌਲਾ ਯਾਦਿ ਨ ਕੋਇ।ਤਰਕਹੁ ਮਿਲੇ ਰਹੈਂ ਨਿਤਿ ਜੋਇ[4]।ਸਯਾਨੇ ਇਸ ਕੋ ਕਹੈਂ ਨ ਨੀਕੀ।ਕਹੈਂ ਜੁ ਇਮ, ਤਿਨ ਕੀ ਮੱਤਿ ਫੀਕੀ ॥੪੭॥ ਨਹਿਂ ਦਰਗਾਹ ਬਿਖੈ ਤਿਸ ਢੋਈ। ਦੋਜ਼ਕ ਕੀ ਸਜ਼ਾਇ ਲਹਿ ਸੋਈ[5]। ਪੀਰ ਪ੍ਰਤਾਪਵੰਤ ਕੇ ਬੈਨ। ਸੁਨੇ ਸਭਿਨਿ ਨੀਚੇ ਕਿਧ ਨੈਨ ॥੪੮॥ ਸਨਮੁਖ ਪਿਖਿ ਨਹਿ ਉੱਤਰ ਦੀਨਾ। ਕਰੀ ਮੌਨ ਮਨ ਜਾਨਿ ਪ੍ਰਬੀਨਾ। ਮੀਆਂਮੀਰ ਧੀਰ ਪੁਨ ਕਹਜੋ। 'ਨਹੀਂ ਮਹਾਤਮ' ਤੁਮ ਨੇ ਲਹਜੋ ॥ ੪੯ ॥ ਸ਼ਕਤਿ ਅਨੰਤ ਧਰਤਿ ਸਮਰੱਥ। ਭੰਜਨ ਘੜਨਿ

[1]ਬਾਰੀ। [2]ਧਨ ਦੇ ਲੋੜਵੰਦ। [3]ਝਗੜੇ ਦੇ ਸ੍ਵਾਦ ਵਿਚ ਹਨ। [4]ਜੋ ਨਿੱਤ ਮਿਲੇ ਰਹਿੰਦੇ ਹਨ, (ਵਾਹਿਗੁਰੂ ਨਾਲ) ਉਹਨਾਂ ਨੂੰ ਤਰਕਾਂ ਕਰਦੇ ਹੋ। [5](ਗੁਰੂ ਜੀ ਦਾ) ਮਹਾਤਮ।

*ਭਾਈ ਨੰਦਲਾਲ ਜੀ ਭੀ ਇਹ ਲਿਖਦੇ ਹਨ:–ਦੁਆਲਿਮ ਮੁਨੱਵਰ ਜ਼ਿ ਅਨਵਾਰਿ ਓ ਹਮਾਂ ਤਿਸ਼ਨਹਾਏ ਫ਼ੈਜ਼ਿ ਦੀਦਾਰਿ ਓ। [ਸਰਬਤਰ ਸ਼ਸ਼ਮ

ਜਿਨਹੁ ਕੇ ਹੱਥ।ਤਉ ਮਾਨਵੀ ਲੀਲਾ ਧਾਰੈਂ।ਨਹਿੰ ਕਿਹ ਕੇ ਕਬਿ ਸ਼ਕਤਿ ਦਿਖਾਰੈਂ॥੫੦॥ ਅਜਰ ਜਰਨ ਏਤੋ ਉਰ ਕਰੈਂ। ਕੌਨ ਇਨਹੁ ਕੀ ਸਮਤਾ ਧਰੈ'। ਸ਼ਾਹਜਹਾਂ ਸੁਨਿ ਸੀਸ ਨਿਵਾਯਹੁ। ਤੁਸ਼ਨਿ ਹੀ ਉਠਿ ਕਰਿ ਚਲਿ ਆਯਹੁ ॥ ੫੧ ॥ ਵਹਿਰ ਆਇ ਕਰਿ ਕਹਾਂ ਬਤਾਵੈਂ:—[1]। 'ਮਨ ਹਮਰੇ ਨਿਸ਼ਚੈ ਨਹਿੰ ਆਵੈ। ਹਿੰਦੂ ਢਿਗ ਖ਼ੁਦਾਇ ਕੇ ਰਹੈ !। ਸੁਨਿ ਇਮ, ਕਹਾਂ ਪੀਰ ਕੋ ਕਹੈਂ" ॥ ੫੨ ॥ ਤਿਨ ਅਨੁਸਾਰ ਸ਼ਾਹੁ ਭੀ ਹੋਇ। ਕਹੈ 'ਨ ਮੁਝ ਪ੍ਰਤੀਤ ਅਸ ਹੋਇ'। ਅੰਤਹਕਰਣ ਬਿਮਲ ਬਡਿਭਾਗੈ।ਤੌ ਗੁਰ ਮਹਿਮਾ ਮਹਿੰ ਮਨ ਲਾਗੈ ॥ ੫੩ ॥ ਮੰਦ ਮਤੀ ਪਖ ਬਾਦਿਨਿ ਰਿਦੇ। ਗੁਰ ਕੀਰਤਿ ਠਹਿਰਤਿ ਨਹਿੰ ਕਦੇ। ਧਰੇ ਸੰਦੇਹ ਗਏ ਨਿਜ ਧਾਮੁ।ਸਗਰੇ ਕਰਤਿ ਭਏ ਬਿਸਰਾਮੁ ॥ ੫੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਮੀਆਂਮੀਰ' ਪ੍ਰਸੰਗ ਬਰਨਨੰ ਨਾਮ ਇੱਕੀਤੀ ਅੰਸੂ ॥ ੨ ॥

੨੧. [ਕਉਲਾਂ ਦੁਖੀ ਹੋ ਗੁਰੂ ਜੀ ਦੀ ਸ਼ਰਨ ਆਈ]।

ਦੋਹਰਾ॥ ਬਿਨ ਗੁਰੁ ਦੇਖੇ ਦੁਖ ਲਹੈ ਕੌਲਾਂ ਬਹੁ ਬਿਲਲਾਇ। ਰਿਦੈ ਬਿਲੋਕਨਿ ਲਾਲਸਾ ਨਹਿੰ ਉਪਾਇ ਕੋ ਪਾਇ ॥ ੧ ॥ ਚੌਪਈ ॥ ਕਾਜ਼ੀ ਅਰੁ ਕਾਜ਼ਨਿ ਮਨ ਜਾਨੈਂ।—ਚਾਬਕ ਲਗੈ ਪੀਰ ਕੋ ਮਾਨੈ[2]—।ਰੁਚਿ ਸੋਂ ਖਾਨ ਪਾਨ ਨਹਿੰ ਕੀਨਿ। ਪਰੀ ਰਹੀ ਮੁਖ ਪਰ ਪਟ ਲੀਨਿ ॥ ੨॥ ਜਬਿ ਸੰਧਯਾ ਹੋਈ ਭਮ ਛਾਯੋ। ਦਾਸੀ ਕੋ ਕਹਿ ਕਰ ਸਮੁਝਾਯੋ। 'ਜਾਹੁ ਪੀਰ ਢਿਗ ਕੀਜਹਿ ਅਰਜ਼ੀ।—ਗੁਰ ਜੀ ਦਰਸ਼ਨ ਬਰਜੀ ਡਰਜੀ[3]॥ ੩ ॥ ਸੁਧਿ ਬੁਧਿ ਅਪਰ ਰਹੀ ਨਹਿੰ ਕੋਈ। ਕੇਵਲ ਦਰਸ ਪਰਾਯਨ[4] ਹੋਈ। ਕ੍ਰਿਪਾ ਕਰਹੁ ਬਰ ਬਦਨ ਦਿਖਾਵਹੁ।ਮੁਝ ਮਰਤੀ ਕੇ ਪ੍ਰਾਨ ਬਚਾਵਹੁ—॥ ੪॥ ਦਾਸੀ ! ਦਸ਼ਾ ਪਿਖਤਿ ਹੈਂ ਜੈਸੀ।ਗੁਰ ਢਿਗ ਕਰਹੁ ਨਿਵੇਦਨ[5] ਤੈਸੀ'। ਸੁਨਤਿ ਦੁਖਾਤੁਰ ਦੀਰਘ ਜਾਨੀ। ਦੁਇ ਦਿਨਿ ਮਹਿੰ ਦੁਰਬਲੀ ਮਹਾਨੀ ॥ ੫॥ ਖਾਨ ਪਾਨ ਕੀ ਰੁਚਿ ਜਿਨ ਤਜਾਗੀ। ਏਕਹੁ ਬਾਰਿ ਮਹਾਂ ਅਨੁਰਾਗੀ। ਕਹਿ ਦਾਸੀ ਨੇ ਧੀਰਜ ਦੀਨਿ। 'ਕਸੋਂ ਤਰਫਤਿ ਜਸੋਂ ਜਲਬਿਨ ਮੀਨ ?॥੬॥ਕਰੋਸ਼ੀਘ੍ਰਤਾ ਅਤਿਸ਼ੈ ਨਾਂਹੀ। ਬਿਰਹ ਸਿੰਧੁ ਤੇ ਪਾਰ ਪਰਾਹੀਂ[6]"। ਤਿਮਰ ਭਯੋ ਪਿਖਿ ਗਮਨੀ ਡੇਰੇ। ਹਾਥ ਜੋਰਿ ਕਰਿ ਖਰੀ ਅਗੇਰੇ ॥੭॥ 'ਸੁਨਹੁ ਪੀਰ ਜੀ!ਤੁਮ

[1](ਪਾਤਸ਼ਾਹ ਦੇ ਸਾਥੀ) ਬਾਹਰ ਆਕੇ ਕੀਹ ਦੱਸਦੇ ਹਨ। [2]ਛਾਵ ਜੇ ਦਿਲ ਸਫਾ ਤੇ ਭਾਗ ਵੱਡੇ ਹੋਣ ਤਾਂ। [3]ਪੀੜ ਨੂੰ ਮੰਨਦੀ ਹੈ। [4]ਡਰ ਕਰਕੇ ਦੇ ਗੁਰੂ ਜੀ ! ਦਰਸ਼ਨ ਤੋਂ ਵਰਜੀ ਹੋਈ ਹਾਂ। [5]ਆਸਰੇ। [6]ਛਾਵ ਦੱਸ ਦੇਹ। [7]ਪਾਰ ਹੋ ਜਾਏਂਗੀ।

ਸਭਿ ਜਾਨਹੁ।ਭਈ ਬਿਕਲ ਬਹੁ ਕਹਾਂ ਬਖਾਨਹੁੰ[1]। ਦਰਸ਼ਨ ਕੋ ਤਰਫਤਿ ਦਿਨ ਰੈਨਿ।ਮਹਾਂ ਦੀਨ ਮੁਹ ਸੋਂ ਕਹਿ ਬੈਨਿ॥੮॥–ਗੁਰੁ ਢਿਗ ਜਾਹੁ ਦੇਹੁ ਸੁਧਿ ਮੇਰੀ। ਬਿਤਹਿ ਨ ਦਿਨ* ਸੰਮਤ ਸਮ[2] ਹੇਰੀ–।ਪਰੀ ਪ੍ਰਯੰਕ ਬਹੁਤ ਬਿਲਲਾਵੈ।–ਹਾਇ ਹਾਇ–ਮੁਖ ਸਭਨਿ ਸੁਨਾਵੈ॥੯॥ ਜਾਨੈਂ ਸਕਲ–ਚੋਟ ਤਨ ਲਾਗੀ–। ਲਖਹਿੰ ਨ ਪੀਰ ਛਪੀ ਅਨੁਰਾਗੀ[3]। ਹੋਇ ਆਪ ਕੀ ਜਥਾ ਰਜ਼ਾਇ। ਤਿਸ ਪ੍ਰਕਾਰ ਮੈਂ ਜਾਇ ਸੁਨਾਇ' ॥ ੧੦ ॥ ਸ਼੍ਰੀ ਹਰਿ ਗੋਬਿੰਦ ਪ੍ਰੇਮ ਮਹਾਨਾ। ਕੌਲਾਂ† ਕੇ ਮਨ ਕੋ ਮਨ ਜਾਨਾ[4]। ਕ੍ਰਿਪਾ ਧਾਰਿ ਕਰਿ ਬਾਕ ਸੁਨਾਏ। 'ਧਰਹੁ ਧੀਰ ਅਬਿ ਬਿਲਮ ਨ ਕਾਏ॥੧੧॥ਡੇਰਾ ਕੂਚ ਕਰਾਵਹਿੰ ਪ੍ਰਾਤੀ। ਤੁਝ ਲੇ ਸੰਗਿ ਚਢਹਿੰ ਹਮ ਰਾਤੀ। ਸਭਿ ਨਿਸਿ ਮਹਿੰ ਜਾਗ੍ਰਤ ਹੀ ਰਹੀਅਹਿ।ਤੁਰੰਗ ਹਮਾਰੇ ਕੋ ਰਵ[5] ਲਹੀਅਹਿ ॥੧੨॥ ਤਤਛਿਨ ਤਰੇ ਉਤਰ ਕਰਿ ਆਵਹੁ। ਕਿਸ ਤੇ ਨਹੀਂ ਤ੍ਰਾਸ ਉਪਜਾਵਹੁ। ਕੋਇ ਨ ਜਾਨਿ ਸਕਹਿ ਲੇ ਚਲੈਂ। ਆਗੈ ਜਾਇ ਸੈਨ ਸੰਗਿ ਮਿਲੈਂ' ॥ ੧੩ ॥ ਸੁਨਿ ਦਾਸੀ ਹਰਖਤਿ ਹਟਿ ਆਈ। ਸਭਿ ਕੌਲਾਂ ਕੇ ਨਿਕਟ ਸੁਨਾਈ। ਰਿਦੇ ਅਨੰਦ ਬਿਲੰਦ ਉਪਾਵਾ। ਜਨਮ ਰੰਕ ਜਿਮ ਨਵਨਿਧਿ ਪਾਵਾ॥੧੪॥ ਆਛੇ ਹੁਤੇ ਬਿਕੂਖਨ ਜੋਇ। ਦਏ ਬਖਸ਼ ਦਾਸੀ ਕੋ ਸੋਇ। 'ਏ ਰੀ[6] ਦਈ ਜਾਨ ਤੈਂ ਮੇਰੀ। ਸਦਾ ਅਸਾਨਵੈਦ ਮੈਂ ਤੇਰੀ ॥ ੧੫॥ ਜਬਿ ਲਗਿ ਰਹੈਂ ਪ੍ਰਾਨ ਤਨ ਮਾਂਹੀ।ਦੇਤਿ ਰਹੌਂ ਧਨ,ਬਿਸਰੌਂ ਨਾਂਹੀ।ਉਤਰਨਿ ਕੋ ਨਿਕੇਤ ਬਿਧਿ ਜੋਈ। ਕੀਜਹਿ ਜਤਨ ਤਮਾਰ ਹੈ ਸੋਈ ॥ ੧੬ ॥–ਨਹਿ ਡਰ ਕਛੂ–ਪੀਰ[7] ਬਚ ਕਹਯੋ।ਕਰਹੁ ਕਮੰਦ[8] ਜਥਾ ਬਿਧਿ ਲਹਯੋ। ਇਸ ਤਾਕੀ ਤੇ ਉਤਰੋਂ ਤਰੇ। ਬਹੁਰ ਸੰਭਾਰ ਲੇਉਂ ਮੈਂ ਪਰੇ[9] ॥੧੭॥ ਇੱਤਮਾਦਿਕ ਸਭਿ ਰਚੇ ਉਪਾਇ। ਨਿਸਿ ਮਹਿੰ ਤਮਾਰੀ ਕਰਤਿ ਬਿਤਾਇ। ਦਿਵਸਿ ਬਿਖੈ ਸੁਪਤਹਿ ਰਹਿ ਪਰੀ।ਸਭਿਨਿ ਦਿਖਾਇ ਅਧਿਕ ਦੁਖ ਭਰੀ ॥੧੮॥ ਕਰਹਿ ਨਿਹੋਰਨਿ ਬਹੁ ਮਹਿਤਾਰੀ। ਕਸ਼ਟ ਦਿਖਾਇ, ਨ ਖਾਇ ਅਹਾਰੀ। ਸਰਬ ਕੁਟੰਬ ਮ੍ਰਿਦੁਲ ਬਚ ਕਹੈ। ਦੁਖੀ ਲਖਹਿ, ਮਾਰੀ ਬਹੁ, ਲਹੈ ॥੧੯॥ ਇਤਿ ਸਤਿਗੁਰੁ ਨੈਂ

---

[1]ਬਹੁਤਾ ਕੀ ਕਹਾਂ। [2]ਸਾਲ ਬਰੱਬਰ। [3]ਇਹ ਨਹੀਂ ਜਾਣਦੇ ਜੋ ਪਿਆਰ ਦੀ ਲੁਕੀ ਪੀੜਾ ਲੱਗੀ ਹੈ ਸੁ। [4]ਆਪਣੇ ਮਨ ਵਿਚ ਜਾਣਿਆਂ। [5]ਖੜਾਕ, ਸ਼ਬਦ, ਅਵਾਜ਼। [6]ਹੇ ਸਖੀ। [7]ਭਾਵ, ਸ਼੍ਰੀ ਗੁਰੂ ਜੀ ਨੇ। [8]ਕਮੰਦ ਤਿਆਰ ਕਰੋ। [9]ਮੈਂ ਹੇਠਾਂ।

*ਪਾ:–ਛਿਨ।

†ਦੇਖੋ ਰਾਸ ੬ ਅੰਸੁ ੨੪ ਅੰਕ ੧੧ ਦੀ ਹੇਠਲੀ ਟੂਕ।

ਨਿਸਾ ਬਿਤਾਈ। ਕਹਨੋ ਬਾਕ 'ਸੁਨੀਅਹਿ ਬ੍ਰਿਧ ਭਾਈ!। ਅਬਿ ਲਵਪੁਰਿ ਕਜ਼ਾ ਕਾਜ ਹਮਾਰੋ। ਸ਼ਾਹਜਹਾਂ ਤੇ ਹੂਜਹਿ ਨਜ਼ਾਰੋ ॥੨੦॥ ਸੰਗ ਲੇਹੁ ਡੇਰਾ ਸਭਿ ਸੈਨ। ਕਰਹ ਮਜਲ ਟਿਕੀਅਹਿ ਪਿਖਿ ਰੈਨਾਪੰਚ ਕੋਸ ਅੰਮ੍ਰਿਤਸਰ ਉਰੇ। ਟਿਕਹੁ ਪ੍ਰਤੀਖਨਿ ਹਮਰੀ ਧਰੇ ॥ ੨੧ ॥ ਹਮ ਨਿਸ ਮਹਿੰ ਹੈ ਕੈ ਅਸਵਾਰਾ। ਉਲੰਘਹਿ ਸ਼ੀਘ੍ਰ ਪੰਥ ਜੋ ਸਾਰਾ। ਆਨਿ ਮਿਲਹਿੰ ਤੁਮਰੇ ਸੰਗ ਹੋਵੈਂ। ਸ਼੍ਰੀ ਅੰਮ੍ਰਿਤਸਰ ਦਰਸ਼ਨ ਜੋਵੈਂ' ॥ ੨੨ ॥ ਮਾਨਿ ਬਚਨ ਹੋਏ ਸਭਿ ਤਯਾਰੀ। ਗਮਨਨੋ ਸਭਿ ਤੇ ਬ੍ਰਿੱਧ ਅਗਾਰੀ। ਸਨੈ ਸਨੈ ਸੈਨਾ ਸਭਿ ਮਿਲੀ। ਸ਼੍ਰੀ ਅੰਮ੍ਰਿਤਸਰ ਕੇ ਮਗ ਚਲੀ ॥੨੩॥ ਸੰਧਨਾ ਲਗਿ ਸਿਖ ਸੇਵਕ ਸਾਰੇ। ਮਿਲਿ ਮਿਲਿ ਸਤਿਗੁਰੁ ਪੰਥ ਪਧਾਰੇ। ਤੰਬੂ ਲਗਨੋ ਰਹਨੋ ਗੁਰੁ ਕੇਰੋ।–ਡੇਰੋ ਹੈ ਮੁਕਾਮ–ਸਭਿ ਹੇਰੋ[1] ॥੨੪॥ ਢਾਢੀ ਪਾਤਿਸ਼ਾਹ ਕੇ ਜੋਇ। ਦੈ ਘਟਿਕਾ ਦਿਨ ਆਏ ਸੋਇ। ਚਹੈਂ ਸੁਨਾਵਨਿ ਅਪਨੋ ਰਾਗ। ਦਰਬ ਲੇਨਿ ਕੋ ਉਰ ਅਨੁਰਾਗ ॥ ੨੫ ॥ ਤਿਨ ਕੋ ਪਿਖਿ ਨਿਜ ਨਿਕਟਿ ਬਿਠਾਏ। ਸ਼੍ਰੀ ਹਰਿ ਗੋਬਿੰਦ ਬਾਕ ਸੁਨਾਏ।'ਆਜ ਨਿਸਾ ਸਗਰੀ ਤੁਮ ਗਾਵਹੁ।ਬਹੁ ਜੋਧਾਕਿਯ ਜੁੱਧ ਸੁਨਾਵਹੁ' ॥ ੨੬ ॥ ਸੁਨਿ ਢਾਢੀ ਮਨ ਹਰਖ ਉਪਾਏ। ਜਾਨਜ ਧਨ ਗੁਰ ਤੇ ਬਹੁ ਪਾਏਂ।ਲਗੇ ਸੁਨਾਵਨਿ ਜੰਗ ਅਖਾਰੇ।ਭਾਂਤਿ ਭਾਂਤਿ ਕੇ ਮਹਿਦ ਪਵਾਰੇ[2] ॥੨੭॥ ਸਤਿਗੁਰ ਬੈਠੇ ਤਿਨਹੁੰ ਅਗਾਰੀ। ਤਾਨ ਸਮੈਂ ਗੁਰ 'ਅਹੋ' ਉਚਾਰੀ। ਤੰਬੂ ਮਹਿੰ ਬਜਿ ਰਹਨੋ ਰਬਾਬ।ਗਾਵੈਂ ਊਚੇ ਰਾਗ ਅਜਾਬ॥੨੮॥ ਕਾਜ਼ੀ ਹਿਤ ਧਨ ਲੇਨਿ ਉਪਾਇ। ਸ਼ਾਹਜਹਾਂ ਸੋ ਸਕਲ ਸੁਨਾਇ। 'ਕਰਨੋ ਦੇਨਿ ਜਿਸ ਦਿਨ ਤਕਰਾਰ। ਕਰਿ ਸੀਨੇ ਜ਼ੋਰੀ[3] ਦੈ ਟਾਰ ॥ ੨੯ ॥ ਆਜ ਕਾਲ ਕਹਿ ਦੇਤਿ ਸੁ ਨਾਂਹੀ। ਤੁਮ ਜੋ ਪਠਹੁ ਮਨੁਖ ਕੋ ਤਾਂਹੀ। ਤਬਹਿ ਦਰਬ ਪਾਲੇ ਮਮ ਪਰਿਹੀ[4]। ਨਾਂਹਿ ਤ ਟਾਰ ਇਸੀ ਬਿਧਿ ਕਰਿਹੀ' ॥੩੦ ॥ ਸ਼ਾਹ ਜਹਾਂ ਕਹਿ 'ਹੋਵਹਿ ਭੋਰ। ਲੈ ਨਰ ਜਾਹੁ ਗੁਰੂ ਕੀ ਓਰ। ਕਹਿਕੈ ਸਰਬ ਦਰਬ ਦਿਲਵਾਵਹਿ। ਸੋ ਭੀ ਨਹਿੰ ਰਾਖਹਿੰ ਚਿਤ ਆਵਹਿ[5]'॥੩੧॥ ਸੰਧਨਾ ਸਮੈਂ ਪਿਖਨੋ[6] ਗੁਰੁ ਡੇਰਾ।–ਅਹੈ ਅਲਪ ਨਹਿੰ ਰਹਨੋ ਘਨੇਰਾ।ਚਲੇ ਨ ਜਾਹਿੰ ਦਰਬ ਕੋ ਲੈਕੇ–। ਅਸ ਚਿੰਤਾ ਚਿਤ ਕਾਜ਼ੀ ਕੈ ਕੈ ॥੩੨॥ ਗਯੋ ਅਗਾਰੀ ਤਿਸ ਹੀ ਥਾਨਾ। ਤਿਮਰ ਭਏ ਹਟਿਆ ਇਤ ਜਾਨਾ[7]। ਗਾਵਨਿ

[1]ਡੇਰਾ ਇਸੇ ਮੁਕਾਮ ਤੇ ਹੈ, ਸਭ ਨੇ ਵੇਖਿਆ। [2]ਲੜਾਈਆਂ। [3]ਜ਼ੋਰਾਵਰੀ ਨਾਲ। [4]ਤਦ ਹੀ ਧਨ ਮੇਰੇ ਪੱਲੇ ਪਵੇਗਾ। [5]ਸਾਡੇ ਇਹ ਚਿੱਤ ਵਿਚ ਆਂਵਦਾ ਹੈ। [6](ਕਾਜ਼ੀ) ਨੇ ਡਿੱਠਾ। [7]ਹਨੇਰਾ ਹੋ ਜਾਣ ਕਰਕੇ ਮੁੜ ਪਿਆ (ਤੇ ਇਹ) ਜਾਣ ਲਿਆ (ਕਿ ਗੁਰ ਜੀ) ਏਵੇ ਹੀ ਹੈਨ।

ਕੋ ਸੁਨਿ ਸ਼ਬਦ ਬਿਲੰਦ। ਲਖਨੋ–ਅਹੈਂ ਸ਼੍ਰੀ ਹਰਿਗੋਬਿੰਦ ॥ ੩੩ ॥ ਲੇਉਂ ਭੋਰ ਕੋ ਅਪਨੋ ਦਰਬ। ਜੌਰ ਦਿਖਾਇ ਸ਼ਾਹੁ ਕੋ ਸਰਬ–। ਹੋਇ ਨਿਚਿੰਤ* ਟਿਕਨੋ ਨਿਜ ਥਾਨ। ਏਕ ਲਾਲਸਾ ਦਰਬ ਮਹਾਨ ॥ ੩੪ ॥ ਬੈਠਨੋ ਰਾਗ ਸੁਨੈਂ ਗੁਰੁ ਪੂਰਾ। ਤਾਨ ਸਮੈਂ ਮੁਖ ਦੇਤਿ ਹੈਂਗੁਰਾ। ਜ਼ੀਨ ਤੁਰੰਗ ਕਸਨੋ ਢਿਗ ਖਰਯੋ। ਤਥਾ ਆਪ ਸਵਧਾਨਾਂ ਕਰਯੋ ॥੩੫॥ ਬਖਸ਼ਨੋ ਦਰਬ ਰੀਝ ਕਈ ਵਾਰ। ਤਾਨ ਸਰਾਹੈਂ ਬਿਬਿਧਿ ਪ੍ਰਕਾਰ। ਆਧੀ ਨਿਸਾ ਬੀਤਿ ਜਬਿ ਗਈ। ਉਠਿ ਸਤਿਗੁਰ ਨਿਜ ਤਯਾਰੀ ਕਈ ॥ ੩੬ ॥ ਵਹਿਰ ਨਿਕਸਿ ਕਰਿ ਚਢੇ ਤੁਰੰਗ। ਬਿੰਦ ਛਸਤ੍ਰ ਪਹਿਰੇ ਨਿਜ ਅੰਗ। ਤੰਬੂ ਮਹਿਂ ਤਿਮ ਹੋਤਿ ਹੈਂਗੁਰੇ। ਜਥਾ ਦੇਤਿ ਬੈਠੇ ਗੁਰੁ ਪੂਰੇ ॥ ੩੭ ॥ ਹੁਤੇ ਜਿਤਿਕ ਤਹਿਂ ਗਾਵਨਿ ਹਾਰੇ। ਨਹਿਂ ਜਾਨੇ ਨਹਿਂ ਨਯਨ ਨਿਹਾਰੇ। ਪ੍ਰਥਮ ਸਮਾਨ ਜਾਨਿ ਗੁਰੁ ਬੈਸੇ। ਸੁਨਤਿ ਹੈਂਗੁਰਾ ਗਾਵਹਿਂ ਤੈਸੇ ॥ ੩੮ ॥ ਜੌ ਲਗਿ ਪ੍ਰਾਤ ਹੋਤਿ ਤਮ ਰਹਨੋ। ਤੌ ਲਗਿ ਸਭਿਨਿ ਤਹਾਂ ਗੁਰੁ ਲਹਨੋ। ਦਰਬ ਅਧਿਕ ਪ੍ਰਾਪਤਿ ਕੋ ਜਾਨਾ। ਗਾਵਹਿਂ ਰਾਗਨਿ ਬਿੱਦਜਾ ਨਾਨਾ ॥੩੯॥ ਪੂਰਬ ਹੀ ਨਹਿਂ ਦੀਪ ਜਗਾਯੋ। ਸਿਵਰ ਕੂਚ ਕਰਿ ਦੀਨਿ ਸੁਨਾਯੋ। 'ਇਸੀ ਰੀਤਿ ਗਾਵਹ ਹਮ ਬੈਸੇ'। ਗਾਵਤਿ ਰਹੇ ਰਾਗ ਮਿਲਿ ਤੈਸੇ ॥ ੪੦ ॥ ਸਤਿਗੁਰੁ ਹਯ ਕੋ ਅੱਗੂ ਚਲਾਯੋ। ਜਿਤ ਕਾਜ਼ੀ ਕੋ ਸਦਨ ਸੁਹਾਯੋ। ਪਹੁੰਚਤਿ ਭਏ ਤੁਰੰਗ ਟਿਕਾਯੋ। ਚਾਹਤਿ ਕੌਲਾਂ ਤਰੇ ਬੁਲਾਯੋ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਭੋਰਾ' ਕੋ' ਪ੍ਰਸੰਗ ਬਰਨਨੰ ਨਾਮ ਏਕ ਵਿੰਸਤੀ ਅੰਸੂ ॥ ੨੧ ॥

੨੨. [ਸ਼੍ਰੀ ਅੰਮ੍ਰਿਤਸਰ ਆਏ]।

ਦੋਹਰਾ ॥ ਕੌਲਾਂ ਕਰਤਿ ਪ੍ਰਤੀਖਨਾ ਲੋਚਨ ਰਹੀ ਲਗਾਇ। ਦਾਸੀ ਸੰਗ ਸਹਾਇਤਾ ਚਾਹਤਿ ਕਾਜ ਬਨਾਇ ॥ ੧ ॥ ਚੌਪਈ ॥ ਜਬਿ ਸਤਿਗੁਰੁ ਲਖਿ ਮੰਦਰ ਕਾਜ਼ੀ। ਤਰੇ ਦਰੀਚੀ[1] ਕੇ ਕਿਧ ਥਾਜ਼ੀ। ਤਤਛਿਨ ਕੌਲਾਂ ਲਖਿ ਆਗਵਨੂ। ਤੂਰਨ ਚਹਤਿ ਤਜਨੋ ਨਿਜ ਭਵਨੂ ॥੨॥ ਸਤਿਗੁਰੁ ਅਜ਼ਮਤ ਜੁਤਿ ਰਿਪੁਦਵਨੂ। ਜਾਨਿ ਰਿਦੈ ਡਰ ਕਰਹਿ ਨ ਕਵਨੂ[2]। ਧਰਿ ਕਮੰਦ ਤਰ ਕੋ ਲਰਕਾਈ[3]। ਕਰ ਦਾਸੀ ਕੇ ਦ੍ਰਿਢ ਗਹਿਵਾਈ[4] ॥ ੩ ॥ ਤੂਰਨ ਤਰੇ ਉਤਰ ਕਰਿ ਆਈ। ਗੁਰੁ ਪਗ ਪੰਕਜ ਗਹਿ ਸਿਰ ਲਾਈ। ਰਿਦੇ

[1]ਬਾਰੀ। [2]ਕਿਸੇ ਦਾ ਡਰ ਨਹੀਂ ਕਰਦੀ (ਕੌਲਾਂ)। [3]ਕਮੰਦ ਹੇਠ ਲਟਕਾਈ। [4]ਫੜਾਈ (ਕਮੰਦ)।

*ਪਾ:–ਹੁਇ ਨਿਸਚਿਤ।

ਅਨੰਦ ਬਿਲੰਦ ਉਮੰਗਾ। ਭਯੋ ਰੋਮ ਹਰਖਨ ਸਭਿ ਅੰਗਾ ॥ ੪ ॥ ਗਦਗਦ ਗਿਰਾ ਨ ਕੁਛ ਕਹਿ ਜਾਈ। ਗਹੀ ਬਾਂਹੁ ਗੁਰ ਬੋਲ[1]ਚਢਾਈ। ਪ੍ਰੇਰਜੋ ਹਯ ਪੁਰਿ ਬਾਹਿਰ ਆਏ। ਬਡੇ ਬੇਗ ਬਾਯੂ ਸਮ ਜਾਏ ॥੫॥ ਕਿਤਿਕ ਦੂਰ ਜਬਿ ਗਏ ਅਗਾਰੀ। ਖਰੇ ਪੰਚ ਸਿਖ ਆਯੁਧ ਧਾਰੀ। ਜੇਠਾ ਆਦਿਕ ਬੀਰ ਬਿਸਾਲੇ। ਮਿਲੇ ਗੁਰੂ ਸਗ ਆਗੇ ਚਾਲੇ ॥੬॥ ਖਸ਼ਟ ਤੁਰੰਗ ਚਪਲ ਬਲਿ ਭਾਰੀ। ਚਲਹਿੰ ਚਾਲ ਸੁਖਦਾ ਅਸੁਵਾਰੀ। ਥੋਰੇ ਕਾਲ ਦੂਰ ਚਲਿ ਜਾਈ। ਨਹਿੰ ਅਸਵਾਰਨ ਪਰਹਿੰ ਲਖਾਈ ॥੭॥ ਜਬਿ ਕੁਛ ਪਤਾ ਲਖਾਹਿੰ ਕੈ ਊਚੇ[2]। ਤਬਿ ਜਾਨਹਿੰ–ਹਮ ਆਨਿ ਪਹੁਚੇ[3]–। ਜਬਿ ਅਰਨੋਦੈ ਹੋਵਤਿ ਜਾਨਾ। ਉਤਰ ਪਰੇ ਸਤਿਗੁਰ ਇਕ ਥਾਨਾ ॥ ੮ ॥ ਕਹਜੋ 'ਸੁਧਾਸਰ ਕੇਤਿਕ ਰਹਜੋ ?। ਇਸ ਥਲ ਕੋ ਆਛੇ ਤੁਮ ਲਹਜੋ'। ਤਬਿ ਸਿੱਖਨਿ ਕਰ ਜੋਰਿ ਬਖਾਨਾ। 'ਗੁਰੂ ਗਰੀਬ ਨਿਵਾਜ ਸੁਜਾਨਾ !॥ ੯ ॥ ਸਪਤ ਕੋਸ ਅਬਿ ਤਾਲ ਅਮੀ ਕੋ। ਆਨਿ ਪਹੁੰਚੇ ਸਦਨ ਨਜੀਕੋ। ਥਿਰਹੁ ਆਪ ਕੀਜੈ ਬਿਸਰਾਮੂ। ਘੋਰੇ ਹੁਤੇ ਸ਼ੀਘ੍ਰ ਬਹੁ ਗਾਮੂ[4] '॥੧੦॥ ਗੁਰ ਬੂਝਨਿ ਕੀਨੇ ਸਿਖ ਛੇਰ। 'ਜਾਨਜੋ ਕੌਨ ਪਤਾ ਤਮ ਹੇਰਿ। ਇਸ ਥਲ ਚਹੂੰ ਦਿਸ਼ਨਿ ਬਨ ਗਾਢੇ। ਲਘੁ ਤਰੁ ਅਹੈ ਨ, ਊਚਾ ਠਾਂਢੇ ॥ ੧੧ ॥ ਨਿਕਟ ਗ੍ਰਾਮ ਭੀ ਲਖੀਯਤਿ ਨਾਂਹਿ। ਮਹਾਂ ਉਜਾਰ ਸਭਿਨਿ ਦਿਸ਼ਿ ਮਾਂਹਿ'। ਪੁਨ ਸਿਖ ਭੇਤੀ ਤਹਿੰ ਕੇ ਹੁਤੇ। ਲਗੇ ਬਤਾਵਨਿ ਸਗਰੇ ਪਤੇ ॥ ੧੨ ॥ 'ਮਾਦੋ ਕੇ ਬੈਰਾੜ ਜੁ ਨਾਮ। ਅਹੈ ਨਿਕਟ ਸੋ ਜਾਨਹੁ ਗ੍ਰਾਮ। ਕਈ ਬਾਰਿ ਹਮ ਇਤ ਕੌ ਆਏ। ਮਗ ਕੇ ਭੇਤੀ ਸਭਿ ਲਖਿ ਪਾਏ' ॥੧੩॥ ਤਹਾਂ ਚੌਤਰਾ ਏਕ ਨਿਹਾਰਾ। ਤਰੁ ਪਲਾਸ ਕੇ ਤਰੈ ਸੁਧਾਰਾ। ਤਿਸ ਪਰ ਆਸਨ ਡਾਸਨਿ ਕੀਨਿ। ਬੈਠਿ ਗਏ ਸਤਿਗੁਰੂ ਪ੍ਰਬੀਨਿ ॥੧੪॥ ਗਹਜੋ ਪਿਰਾਣੇ ਗੁਰੂ ਤੁਰੰਗ। ਬਾਂਧੀ ਡੋਰ ਤਰੋਵਰ ਸੰਗ। ਚਲਦਲ[5] ਬ੍ਰਿੱਛ ਨਿਕਟ ਇਕ ਭਾਰੀ। ਤਹਿੰ ਬੈਠੀ ਕੋਲਾਂ ਹੁਇ ਨਜਾਰੀ ॥ ੧੫ ॥ ਜਜੋਂ ਜਜੋਂ ਰਵਿ ਪ੍ਰਕਾਸ਼ ਦਿਖਰਾਵੈ। ਤਜੋਂ ਤਜੋਂ ਪਿਖਿ ਸਰੂਪ ਬਲਿ ਜਾਵੈ। ਕਹੈ ਕਿ 'ਧੰਨ ਭਾਗ ਹੈਂ ਮੇਰੇ। ਜਿਨ ਤੇ ਪੀਰ ਪੀਰ ਮੁਖ ਹੇਰੇ[6] ॥ ੧੬ ॥ ਜੇਠੇ ਸੰਗ ਕਹਜੋ 'ਫਿਰ ਕਰਿਕੈ। ਕਰਹੁ ਆਨਿ ਸੁਧਿ, ਨੀਰ ਨਿਹ-

---

[1](ਘੋੜੇ ਦੀ) ਪਿੱਠ ਤੇ। [2]ਉਚੇ ਹੋਕੇ ਪਤਾ ਦੇਖਦੇ ਹਨ। [3]ਅਸੀਂ ਆ ਪਹੁੰਚੇ ਹਾਂ (ਆਪਣੇ ਘਰ)। [4]ਥੋੜੇ ਸਮੇਂ ਵਿਚ ਬਹੁਤਾ ਚਲਣ ਵਾਲੇ। [5]ਪਿੱਪਲ ਦਾ। [6]ਜਿਨ੍ਹਾਂ (ਭਾਗਾਂ ਕਰਕੇ) ਪੀਰਾਂ ਦੇ ਪੀਰ ਦਾ ਮੁਖ ਡਿੱਠਾ ਹੈ।

ਰਿਕੈ[੧]। ਸੁਨਿ ਆਇਸੁ ਇਤ ਉਤ ਬਹੁ ਫਿਰਜੋ। ਘਨੋ ਨੀਰ ਨਹਿੰ ਕਹੂੰ ਨਿਹਰਜੋ ॥ ੧੭ ॥ ਕਹਜੋ ਆਨਿ ਕਰਿ 'ਅਪਰ ਨ ਨੀਰ। ਕਛੁਕ ਇਹੀ ਹੈ ਜੋ ਤੁਮ ਭੀਰ। ਸੋ ਮਹਿਖਨਿ ਲਿਟਿ ਕਰਦਮ ਘੋਰਾ[੨]। ਜਲ ਮੋਟੋ[੩] ਦੀਖਤਿ ਇਸ ਠੌਰਾ' ॥੧੮॥ ਚਾਰ ਕਹਜੋ'ਅਬਿ ਆਛੋ ਇਹੀ।ਛਿਤ ਸੋਂ ਮਿਲਿ ਜਲ ਪਾਵਨ ਲਹੀ। ਹੋਇ ਬਿਮਲ ਹਮ* ਚਹੈਂ ਸ਼ਨਾਨਾ। ਨਾਮ-ਗੁਰੂ ਸਰ-ਹੁਇ ਇਸ ਥਾਨਾ ॥ ੧੯ ॥ ਅਪਰ ਸਿੱਖ ਜੇ ਮੱਜਨ ਕਰਹਿੰ। ਸੰਕਟ ਬਿਕਟ ਤਿਨਹੁੰ ਕੇ ਟਰਹਿੰ'। ਇਮ ਕਹਿ ਸਤਿਗੁਰ ਕੀਨਿ ਸ਼ਨਾਨਾ। ਬੈਠਿ ਸਰੂਪ ਧ੍ਯਾਨ ਕੋ ਠਾਨਾ[੪] ॥ ੨੦ ॥ ਪਨ ਪੰਚਹੁੰ ਸਿਖ ਮੱਜਨ ਕੀਨਾ। ਆਯੁਧ ਧਰੇ ਖਰੇ, ਬਨ ਚੀਨਾ[੫]। ਚਹੁੰਦਿਸ਼ ਰਹੇ ਸਚੇਤ ਫਿਰੰਤੇ। ਮਨਹੁੰ ਸ਼ੇਰ ਨਿਰਭੈ ਬਿਚਰੰਤੇ ॥ ੨੧ ॥ ਪੁਨ ਕੌਲਾਂ ਕੀਨਿਸਿ ਇਸ਼ਨਾਨਾ। ਦੂਰ ਖਰੀ ਹੁਇ ਬੰਦਨ ਠਾਨਾ। ਤਿਸ ਚਲਦਲ ਕੋ ਤਰ ਤਬਿ ਆਈ। ਗੁਰ ਮੂਰਤਿ ਰਵਿ ਦੈ ਦਿਖਰਾਈ ॥ ੨੨ ॥ ਕਮਲ ਬਿਲੋਚਨ ਬਿਕ ਸਤਿ ਜਾਤਿ। ਰਿਦਾ ਅਨੰਦ ਬਿਲੰਦ ਉਦਾਤ। ਕਿਤਿਕ ਦਿਵਸ ਬੈਠੇ ਜਬਿ ਚਰਜੋ। ਗੁਰੂ ਧ੍ਯਾਨ ਉਰ ਕੋ ਤਬਿ ਟਰਜੋ ॥੨੩॥ਚਹਜੋ ਸੁਧਾਸਰ ਕੋ ਤਬਿ ਹੇਰਨਿ। ਜੁਗ ਸਿਖਨਿ ਕੋ ਕੀਨਸਿ ਪ੍ਰੇਰਨਿ। 'ਆਨਹੁ ਜਾਇ ਕਹਾਰਨ ਗ੍ਰਾਮੂ[੬]। ਹਿਤ ਕੌਲਾਂ ਲੈ ਚਲਿਬੋ ਧਾਮੂ' ॥੨੪॥ ਤੁਰੰਗ ਧਵਾਇ ਜਾਇ ਕਰਿ ਆਨੇ। ਬਸਤ੍ਰ ਸ਼ਸਤ੍ਰ ਗੁਰ ਪਹਿਰਨਿ ਠਾਨੇ। ਕੀਮਤਿ ਲੱਛ ਦਰਬ ਕੀ ਜਾਂਹਿ। ਹਯ ਮੰਗਵਾਵਤਿ ਭੇ ਤਬਿ ਪਾਂਹਿ ॥ ੨੫ ॥ ਭਏ ਅਰੂਢਨਿ ਕੀਨਸਿ ਪਯਾਨਾ। ਸਨੈ ਸਨੈ ਗਮਨੇ ਬਲਵਾਨਾ। ਸਭਿ ਸੈਨਾ ਚਲਿ ਆਇ ਅਗਾਊ। ਮਿਲੇ ਨਮੋ ਕਰਿ ਉਰ ਧਰਿ ਭਾਊ ॥੨੬॥ ਪਹੁੰਚੇ ਸ਼੍ਰੀ ਅੰਮ੍ਰਿਤਸਰ ਤੀਰ। ਮਿਲੀ ਆਇ ਗਨ ਸਿੱਖਨਿ ਭੀਰ। ਬਹੁ ਉਤਸਵ ਕੋ ਸਕਲ ਕਰੰਤੇ। ਸ਼ਬਦ ਗੁਰੂ ਕੇ ਮੁਖ ਉਚਰੰਤੇ ॥ ੨੭ ॥ ਜੁਗ ਪਦ ਪਦਮ ਸਦਨ ਸੁਖ ਕੇਰੇ। ਬੰਦਹਿੰ ਸਤਿਗੁਰ ਕੇ ਹੁਇ ਨੇਰੇ। ਜਾਇ ਸੁ ਪਹੁੰਚੇ ਤਖਤ ਅਕਾਲੇ। ਉਤਰ ਪਰੇ ਤਿਸ ਥਾਨ ਕ੍ਰਿਪਾਲੇ ॥ ੨੮ ॥ ਧਰਿ ਪ੍ਰਸਾਦਿ ਅਰਦਾਸ ਕਰਾਈ। ਪੁਨ ਸਭਿ ਕੌ ਦੀਨਸਿ ਬਰਤਾਈ। ਬਹੁਰੋ ਗਏ ਦਰਸ਼ਨੀ ਪੌਰ। ਨੰਮ੍ਰਿ ਭਏ ਸੋਢੀ ਸਿਰਮੌਰ ॥ ੨੯ ॥ ਪੁਨ ਪਹੁੰਚੇ ਦਰਬਾਰ ਅਗਾਰੀ। ਸਨਮੁਖ ਹੋਇ

---

[੧]ਜਲ ਦੇਖਕੇ ਆਕੇ ਖਬਰ ਕਰੋ। [੨]ਮੱਝੀਆਂ ਨੇ ਲਿਟਕੇ ਚਿੱਕੜ ਘੋਲ ਦਿਤਾ ਹੈ। [੩]ਗਾੜ੍ਹਾ। [੪]ਕੀਤਾ। [੫]ਖਰੇ ਸ਼ਸਤ੍ਰ ਧਾਰਕੇ ਬਨ ਦੀ ਦੇਖ ਭਾਲ ਕੀਤੀ। [੬]ਪਿੰਡ ਤੋਂ। *ਪਾ:—ਸਰ।

ਬੇਦਨਾ ਧਾਰੀ। ਕੀਨਿ ਪ੍ਰਕਰਮਾ ਫਿਰ ਚਹੁੰ ਬਾਰੀ। ਦਰਸ਼ਨ ਦਰਸ ਪ੍ਰਮੋਦਤਿ ਭਾਰੀ ॥ ੩੦ ॥ ਗੰਗ ਮਾਤ ਕੇ ਸੇਵਕ ਆਏ। ਮਿਲੇ ਧਾਇ ਕਰਿ ਸਿਖ ਸਮੁਦਾਏ। ਪਿਖਨੋ ਅਗਾਰੀ ਆਵਤਿ ਡੋਰਾ। ਬੂਝਨਿ ਕਰਨੋ 'ਆਇ ਕਿਤ ਓਰਾ?'॥ ੩੧॥ ਜੋ ਸਿੱਖ ਜਾਨਤਿ ਤਿਨਹਿ ਬਤਾਯਹੁ। 'ਇਹ ਡੋਰਾ ਸ਼੍ਰੀ ਸਤਿਗੁਰ ਲਜਾਯਹੁ। ਕਾਜ਼ੀ ਕੀ ਤਨੁਜਾ ਬਡਭਾਗਨਿ। ਗੁਰੁ ਤਨ ਸੌਂ ਹੋਈ ਅਨੁਰਾਗਨਿ*' ॥੩੨॥ ਧਾਇ ਗਏ ਸ਼੍ਰੀ ਗੰਗਾ ਪਾਸ। ਸਰਬ ਬਾਰਤਾ ਕੀਨਿ ਪ੍ਰਕਾਸ਼। ਸੁਨਤਿ ਮਾਤ ਨੈ ਰਿਸ ਉਪਜਾਈ।–ਪੁੱਤ੍ਰ ਕਹਾਂ ਕਰਤੂਤ ਉਪਾਈ?–॥ ੩੩ ॥ ਇਤਨੈ ਮਹਿੰ ਸ਼੍ਰੀ ਹਰਿ ਗੋਬਿੰਦ। ਆਇ ਕਰੀ ਬੰਦਨ ਕਰ ਬੰਦਿ। ਬਹੁ ਸਨੇਹ ਤੇ ਨਿਕਟਿ ਬਿਠਾਏ। ਮਸਤਕ ਸੂੰਘਤਿ ਪਯਾਰ ਵਧਾਏ॥੩੪॥'ਸੁਨਹੁ ਪੁੱਤ੍ਰ !ਇਹ ਕਯਾ ਤੁਮ ਕੀਨਾ ?। ਜਿਸ ਤੇ ਸੁਜਸੁ ਹੋਇ ਜਗ ਹੀਨਾ। ਤੁਮਰੋ ਉੱਤਮ ਬੰਸ ਬਿਸਾਲਾ। ਕੌਨ ਕਰਹਿ ਇਸਿ ਭਾਂਤਿ ਕੁਚਾਲਾ ॥ ੩੫ ॥ ਸਭਿ ਤੇ ਬਡਿ ਸ਼੍ਰੀ ਨਾਨਕ ਗਾਦੀ। ਤਿਸ ਪਰ ਤੁਮ ਥਿਤ ਨਿਤ ਅਹਿਲਾਦੀ।ਅਪਨੀ ਕਨੋਂ ਨ ਪਿਖੀ ਬਡਿਆਈ। ਕਹੈ ਕਹਾਂ ਸੰਗਤਿ ਸਮੁਦਾਈ ॥੩੬॥ ਬੇਦੀ ਤਿਹਣ ਜੁ ਭੱਲਜਨਿ ਬੰਸ। ਕੁਲ ਸੋਢਿਨਿ ਸਭਿ ਕੋ ਅਵਿਤੰਸ਼। ਕਯਾ ਨਹਿੰ ਨਿੰਦਾ ਕਰਹਿੰ ਤੁਮਾਰੀ। ਮਹਾਂ ਅਨੁਚਿਤ ਰੀਤਿ ਜੋ ਧਾਰੀ ॥ ੩੭ ॥ ਪਿਤਾ ਤੁਮਾਰੋ ਸ਼ਾਂਤਿ ਸੁਭਾਊ। ਪੀਰ ਮੀਰ ਰਾਖਹਿੰ ਜਿਨ ਭਾਊ। ਜਗ ਮਹਿੰ ਤੁਮ ਸਭਿ ਕੋ ਸਿਰਮੌਰ। ਨਹੀਂ ਮਨਿੰਦ ਹੋਤਿ ਕੋ ਔਰਿ ॥੩੮॥ ਇਸ ਕੁਕਰਮ ਕੋ ਕੈਸੇ ਕੀਨਸਿ। ਕਿਸ ਕੀ ਨਹੀਂ ਜਿਠਾਈ ਚੀਨਸਿ[1]। ਸ਼੍ਰੀ ਹਰਿ ਗੋਬਿੰਦ ਸੁਨਿ ਕਰਿ ਬੈਨ। ਜਨਨੀ ਤੇ ਕਰਿ ਨੀਚੇ ਨੈਨ ॥ ੩੯ ॥ ਕਹਤਿ ਭਏ 'ਹਮਰੇ ਬਸਿ ਨਾਂਹੀ। ਹੁਤੀ ਜਿ ਬਸਿ ਤੌ ਕਰਤੇ ਕਾਂਹੀ। ਬਲੀ ਪੁਰਖ ਨੈ ਇਮ ਕਰਿਵਾਯੋ। ਕਿਧ ਬਿਚਾਰ ਕੁਛ ਬਸਿ ਨ ਬਸਾਯੋ ॥ ੪੦ ॥ ਇਹ ਕਾਰਜ ਕੋ ਕੀਨਿ ਲਚਾਰ[2]। ਬਹੁ ਅਸਮੰਜਸ ਰਹੇ ਬਿਚਾਰ[3]'। ਇਮ ਕਹਿ ਤੁਸ਼ਨਿ ਹੁਇ ਚਲਿ ਆਏ। ਪੁਨ ਡੋਰਾ ਮਹਿਲੀਂ ਪਹੁੰਚਾਏ* ॥੪੧॥ਗੰਗ ਬਿਲੋਕਤਿ ਰਿਸ ਉਪਜਾਈ। 'ਇਸ ਕੋ ਮੇਲ ਨਹੀਂ ਇਸ ਥਾਈਂ। ਮਹਾਂ ਕੁਜਸੁ ਇਹ ਕੋ ਘਰ ਰਾਖੇ। ਚਲੀ ਜਾਹਿ ਜਿਤ ਹੈ

[1]ਕਿਸੇ ਦੀ ਵਡਿਆਈ ਦਾ ਖਿਆਲ ਨਹੀਂ ਕੀਤਾ। [2]ਇਹ ਕਾਜ ਮਜਬੂਰੀ ਨਾਲ ਕੀਤਾ ਹੈ। [3](ਇਸ) ਅਣਬਣ ਨੂੰ ਬੜਾ ਵਿਚਾਰਦੇ ਰਹੇ ਹਾਂ।

*ਕਉਲਾਂ ਦੇ ਸੱਚੇ ਪ੍ਰੇਮ ਬਾਬਤ ਦੇਖੋ ਰਾਸ ੬ ਅੰਸੂ ੨੪ ਅੰਕ ੧੧ ਦੀ ਹੇਠਲੀ ਟੂਕ।

ਅਭਿਲਾਖੇ'॥੪੨॥ਸ੍ਰੀ ਗੰਗਾ ਨੋ ਦੀਨਿ ਜਬਾਬ। ਸੁਧਿ ਆਈ ਗੁਰ ਨਿਕਟਿ ਸ਼ਿਤਾਬ। ਪੈੜਾ ਦੇਖਨੋ ਖਰੋ ਅਗਾਰੀ। ਕਰਿ ਸਮੀਪ ਕੋ ਗਿਰਾ ਉਚਾਰੀ॥ ੪੩॥ 'ਦੱਖਣ ਦਿਸ਼ਿ ਸ੍ਰੀ ਅੰਮ੍ਰਿਤਸਰ ਤੇ। ਪਿਖਹੁ ਸੁਥਲ ਸਮੀਪ ਬਟ ਤਰ ਤੇ[1]। ਤਹਿੰ ਤੰਬੂ ਕੋ ਦਿਹੁ ਲਗਵਾਇ। ਛੋਰੇ ਕਹੁ ਡੇਰਾ ਕਰਿਵਾਇ॥ ੪੪॥ ਹੋਤਿ ਪ੍ਰਾਤਿ ਕਾਰੀਗਰ ਗਨ ਕੋ। ਦਿਹੁ ਲਗਾਇ ਕਰਿ ਲੋਹਿੰ ਸਦਨ ਕੋ। ਤੂਰਨ ਬਨਹਿ ਬਿਲਮ ਹੁਇ ਨਾਂਹੀ।ਸਰਬ ਵਸਤੁ ਪਹੁੰਚਾਵਹੁ ਪਾਹੀ॥ ੪੫॥ਇਸਤ੍ਰੀ ਕਿਤਿਕ ਨਿਕਟ ਤਿਸ ਰਹੈਂ।ਹੁਇ ਅਨੁਸਾਰਿ ਕਰਹਿੰ ਜਿਮ ਕਹੈਂ'।ਹੁਕਮਪਾਇ ਕਰਿਤੂਰਨ ਗਯੋ।ਕਾਜਜਥੋਚਿਤਕਰਤਿ ਸੁ ਭਯੋ॥੪੬॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸੁਧਾਸਰ ਆਵਨ' ਪ੍ਰਸੰਗ ਕਥਨੰ ਨਾਮ ਦੋਇ ਬਿੰਸਤੀ ਅੰਸੂ ॥ ੨੨ ॥

੨੩. [ਕਾਜ਼ੀ ਧਨ ਲੈਣ ਸੁਧਾਸਰ ਆਇਆ]।

ਦੋਹਰਾ ॥ ਸ਼੍ਰੀ ਗੁਰ ਬਾਸੇ ਮਹਿਲ ਨਿਜ ਖਾਨ ਪਾਨ ਸ਼ੁਭ ਕੀਨਿ। ਰਾਮਦਾਸ ਪੁਰਿ ਮਹਿੰ ਮਹਾਂ ਉਤਸਵ ਕਰਿ ਸੁਖ ਭੀਨਿ ॥੧॥ ਚੌਪਈ ॥ ਦੀਪਮਾਲਕਾ ਜਹਿੰ ਕਹਿੰ ਹੋਈ। ਘਰ ਘਰ ਹਰਖਤਿ ਹੁਇ ਸਭਿ ਕੋਈ। ਗੁਰੂ ਸਰਾਹਤਿ ਆਪਸ ਮਾਂਹੁ। 'ਛੀਲ ਬਿਲੰਦ, ਕਰੀ ਕਰ ਬਾਹੂ'॥੨॥ ਮੁਖ ਮਯੰਕ ਸੁੰਦਰ ਅਕਲੰਕਾ। ਬਨਜੋ ਬਨਾਊ ਬੀਰ ਬਰ ਬੰਕਾ'। ਕੋਚਿਤ ਕਹਹਿੰ 'ਮੋਹਿ ਸੋਂ ਬੋਲੇ। ਮੁਸਕਾਵਤਿ ਪਿਖਿ ਦਸਨ ਅਮੋਲੇ'॥੩॥'ਬੂਝੀ ਕੁਸ਼ਲ ਮੋਹਿ' ਕਹਿ ਕੋਈ। ਕਾਹ ਕੋ 'ਕ੍ਰਿਪਾ ਦ੍ਰਿਸ਼ਟਿ ਮੁਝ ਹੋਈ'। ਕੋਚਿਤ ਕਹੈਂ 'ਬਿਲਾਸ ਸੁਸ਼ੀਲ'।ਬਰਨਹਿ ਕੋ'ਬਿਲੰਦ ਬਰ ਛੀਲ'॥੪॥ਦੀਪਕ ਬਾਰੇ ਊਚ ਅਟਾਰਨਿ। ਸਦਨ ਸਦਨ ਕੇ ਸੁੰਦਰ ਦ੍ਵਾਰਨਿ। 'ਬਹੁ ਦਿਵਸਨਿ ਮਹਿੰ[2] ਬਸੇ ਅਵਾਸ। ਜਹਾਂਗੀਰ ਲੈ ਗਮਨਜੋ ਪਾਸ'॥੫॥ ਪੁਰਿ ਜਨ ਇਸ ਪ੍ਰਕਾਰ ਬਹੁ ਰੀਤਿ। ਕਰਹਿੰ ਸੁਜਸੁ ਕੋ ਉਰ ਧਰਿ ਪ੍ਰੀਤ।ਬੀਚ ਬਜ਼ਾਰਨਿ ਦੀਪਕ ਬਾਰੇ। ਬਹੁ ਰਵਣਕ[3] ਹੋਈ ਪੁਰਿ ਸਾਰੇ ॥੬॥ਸੁਪਤਿ ਜਥਾ ਸੁਖ ਨਿਸਾ ਬਿਤਾਈ। ਭੋਰ ਭਈ ਉਠਿ ਕਰਿ ਸਮੁਦਾਈ। ਸੌਚ ਸੁ ਮੱਜਨ ਕਰਿ ਕਰਿ ਸਾਰੇ। ਸ਼੍ਰੀ ਹਰਿ ਗੋਵਿੰਦ ਰੂਪ ਨਿਹਾਰੇ ॥੭॥ ਸਭਿ ਸੰਗਤਿ ਕੋ ਦਰਸ਼ਨ ਦੇਤਿ। ਮਨ ਬਾਂਛਤਿ ਫਲ ਗੁਰ ਤੇ ਲੇਤਿ। ਬਜਹਿੰ ਰਬਾਬ ਮ੍ਰਿਦੰਗ ਸੁਹਾਏ। ਗਾਵਹਿੰ ਸ਼ਬਦ ਰਾਗ ਸਮੁਦਾਏ ॥ ੮ ॥ ਪੰਚਾਮ੍ਰਿਤ ਕਰਿ ਕਰਿ ਬਹੁ ਆਨਹਿੰ। ਖਰੇ ਹੋਇ ਅਰਦਾਸ ਬਖਾਨਹਿੰ। ਜਾਮ ਚਢੇ ਦਿਨ ਅਚਵਿ ਅਹਾਰ।ਪੁਨ ਪ੍ਰਯੰਕ

---

[1] ਬੋਹੜ ਬ੍ਰਿੱਛ ਦੇ ਨੇੜੇ। [2] ਬਾਹਾਂ ਹਾਥੀ ਦੀ ਸੁੰਡ ਵਤ। [3] ਪਿੱਛੋਂ। [4] ਰੌਣਕ।

ਪੈਂਚੋ ਸਖ ਧਾਰ॥੯॥ਸਤਿਗੁਰੁ ਉਠੇ ਮੰਗਾਇ ਤੁਰੰਗਾ। ਭਏ ਅਰੂਢਨਿ ਕੁਛ ਭੁਟ ਸੰਗਾ। ਬਾਜ ਲਿਏ ਹਿਤ ਕਰਨਿ ਅਖੇਰ।ਨੇਰਨੇਰ ਫਿਰ ਕਰਿ ਤਹਿੰ* ਹੇਰਿ ॥੧੦॥ ਉਤ ਕਾਜ਼ੀ ਕੀ ਸੁਨੀਯਹਿ ਬਾਤ। ਉਠਤਿ ਭਯੋ ਸੁ ਪ੍ਰਕਾਸ਼ੇ ਪ੍ਰਾਤ[1]। ਘਰ ਕੀ ਸੁਧਿ ਕੁਛ ਨਹਿੰ ਤਿਸ ਕਾਲਾ। ਉਠਤਿ ਮੁਢ ਕਾਰਜ ਕੋ ਚਾਲਾ॥੧੧॥ਕਿਸ ਉਮਰਾਵ ਨਿਕਟਿ ਥੋ ਜਾਨਾ।ਤਜਿ ਸੋਵਨਿ ਥਲ ਕੀਨਿ ਪ੍ਰਧਾਨਾ। ਆਇ ਬਰੋਬਰ ਜਬਿ ਗੁਰ ਡੇਰੇ। ਨਰਗਨ ਫਿਰਤੇ ਤਹਾਂ ਨ ਹੇਰੇ॥੧੨॥ਸੈਸੈ ਕਰਸੋ–ਸੁਪਤਿ ਕਜਾ ਅਬਿ ਲੌ?। ਨਿਸ਼ਚੈ ਹੋਹਿ ਨ ਹੇਰਹਿੰ ਜਬਿਲੌ–। ਥਿਰ ਹੁਇ ਆਛੀ ਰੀਤਿ ਨਿਹਾਰਾ। ਜਾਨਸੋ ਮਨ ਮਹਿੰ–ਗੁਰੂ ਸਿਧਾਰਾ ॥ ੧੩ ॥ ਤਜਿ ਮਗ ਕੋ ਡੇਰੇ ਮਹਿੰ ਗਇਉ। ਇਕ ਤੰਬੂ ਥਿਰ[2] ਦੇਖਤਿ ਭਇਉ। ਦਲਕਸੋ ਰਿਦਾ ਚਿੰਤ ਦੁਖ ਭਾਰਾ।–ਧਨ ਗਨ ਲੈ ਮਮ ਗੁਰੂ ਪਧਾਰਾ॥੧੪॥ਹੁਕਮ ਸ਼ਾਹੁ ਨੇ ਕੀਨਿ ਦਿਵਾਵਨਿ। ਸੋ ਕਿਨ ਕੀਨਹੁ ਇਨਹਿੰ ਸੁਨਾਵਨਿ। ਗਏ ਭਾਗ ਦੇਨੋ ਧਨ ਪਰੈ। ਬਲ ਤੇ ਸ਼ਾਹੁ ਦਿਵਾਵਨਿ ਕਰੈ ॥ ੧੫ ॥ ਹੁਇ ਹੈਂ ਸ਼੍ਰੀ ਅੰਮ੍ਰਿਤਸਰ ਗਏ। ਅਪਨੇ ਸਦਨ ਪਹੁੰਚਤਿ ਭਏ। ਹੋਇ ਨ ਅਸ ਤਹਿੰ ਤੇ ਚਲਿ ਜਾਂਹੀ। ਬਹੁਰ ਦਰਬ ਪ੍ਰਾਪਤਿ ਹੈ ਨਾਂਹੀ॥੧੬॥ਜੰਗਲ ਦੇਸ਼ ਜਹਾਂ ਨਹਿੰ ਪਾਨੀ। ਬਿਗਰ ਪਰਹਿੰ, ਪਹੁੰਚਹਿੰ ਤਿਸ ਥਾਨੀ। ਤਹਾਂ ਨ ਤ੍ਰਾਸ ਸ਼ਾਹੁ ਕੋ ਹੋਇ। ਜਲ ਬਿਨ ਸੈਨ ਜਾਇ ਨਹਿੰ ਕੋਇ ॥ ੧੭ ॥ ਯਾਂਤ ਉਚਿਤ ਮੋਹਿ ਕੋ ਜਾਨਾ। ਮਿਲੌਂ ਲੇਹੁੰ ਧਨ ਅਬਿ ਤਿਸ ਥਾਨਾ।ਜ ਬਲ ਕਰਹਿੰ ਨ ਦੇਵੈਂ ਸੌਂਇ।ਆਇ ਸ਼ਾਹੁ ਢਿਗ ਕਹਿਬੋ ਹੋਇ ॥ ੧੮ ॥ ਸੈਨਾ ਲੈਕੈ ਬਹੁਰ ਸਿਧਾਵੌਂ। ਸ਼ਾਹੁ ਹੁਕਮ ਬਲ ਤੇ ਸਭਿ ਲਜਾਵੌਂ–। ਇਮ ਗਿਨ ਕੈ ਮਨ ਗਯੋ ਤਬੇਲੇ। ਜ਼ੀਨ ਤੁਰੰਗ ਪਰ ਤੁਰਨ ਮੇਲੇ ॥੧੯॥ ਏਕ ਨਫਰ ਲੈ ਸੰਗਿ ਸਿਧਾਰਾ। [3]ਸੁਧਿ ਬੁਝਤਿ 'ਗੁਰੁ ਨਗਰਿ ਮਝਾਰਾ[4] ?। ਸੁਨਤਿ ਮਾਰਗੀ[5] ਦੇਤਿ ਬਤਾਇ। 'ਸਤਿਗੁਰੁ ਸਦਨ ਬਿਰਾਜੇ ਜਾਇ ॥੨੦॥ ਉਤਸਵ ਆਦਿਕ ਦੀਪਕ ਮਾਲਾ। ਛੁਟੀ ਤੁਰੰਗੀਂ ਸ਼ਲਖ[6] ਬਿਸਾਲਾ। ਸੰਗਤਿ ਆਵਤਿ ਜਾਤਿ ਅਨੇਕ। ਸੁਜਸੁ ਕਰਤਿ ਬਹੁ ਜਲਧਿ ਬਿਬੇਕ'॥੨੧॥ ਸੁਨਿ ਕਾਜ਼ੀ ਉਰ ਨਿਸ਼ਚੇ ਆਵਤਿ।–ਨਿਜ

---

[1]ਸਵੇਰ ਹੋਏ ਤੇ। [2]ਖਲੋਤਾ। [3]ਜਾਪਦਾ ਹੈ ਕਿ ਕਾਜ਼ੀ ਇਕ ਰਾਤ ਰਸਤੇ ਵਿਚ ਰਿਹਾ ਹੈ ਤੇ ਅਗਲੇ ਦਿਨ ਰਾਹੀਆਂ ਤੋਂ ਪੁੱਛਦਾ ਹੈ। [4]ਕੀ ਗੁਰੂ ਜੀ ਅੰਮ੍ਰਿਤਸਰ ਹੀ ਹਨ ? [5]ਰਾਹੀ। [6]ਬੰਦੂਕਾਂ ਦਾ ਇਕ ਵਾਰਗੀ ਹੀ ਚੱਲਣਾ। [ਤੁ:, ਸ਼ਲਕ]। *ਪਾ:–ਤਰੁ।

ਪੁਰਿ ਘਰ ਤਜਿ ਕਰਿ ਕਿਮ ਜਾਵਤਿ। ਇਹਾਂ ਰਹਤਿ ਧਨ ਰਹਹਿ ਨ ਮੋਰਾ। ਲੋਵੋਂ ਭਲੇ ਪਾਇ ਕਰਿ ਜੋਰਾ॥੨੨॥ ਬਿਗਰਨੋ ਬ੍ਰਿਧ ਦਿਵਾਨ[1] ਮੁਝ ਸੰਗ। ਸੋ ਕਹਿ ਕਰਹਿ ਨ ਕਛੂ ਕੁਢੰਗ। ਦੇਹਿ ਸੁਖੇਨ ਤਊ ਰਸ ਰਹੈ। ਨਤੁਰ ਬਿਰਸ, ਬਿਗਰਨੋ ਹੀ ਅਹੈ[2]–॥੨੩॥ ਇਮ ਚਿਤਵਤਿ ਚਿਤ ਚਿੰਤਾ ਸੰਗ। ਮੂਰਖ ਲਖਹਿ ਨ ਭਯੋ ਕੁਢੰਗ। ਪਹੁੰਚਨੋ ਰਾਮਦਾਸਪੁਰਿ ਆਇ। ਸੁੰਦਰ ਸਦਨ ਸ਼ਭਤਿ ਸਮੁਦਾਇ ॥ ੨੪ ॥ ਤਿਤ ਦਿਸ਼ਿ ਗੁਰੂ ਅਖੇਰ ਸਿਧਾਰੇ। ਨਿਰਖੇ[3] ਹਯ ਪਰ ਹੈਂ ਭੁਜ ਭਾਰੇ। ਦੇਖਿ ਦੂਰ ਤੇ ਹਰਖਤਿ ਹੋਹੀ। ਲਖਨੋ–ਖੁਦਾਇ ਮਦਤ ਬਹੁ ਮੋਹੀ॥੨੫॥ਹੁਤੋ ਨਗਰ ਮਹਿੰ ਸਦਨ ਪ੍ਰਵੇਸ਼ਾ[4]। ਹੋਤਿ ਮਿਲਿਨਿ ਮਹਿੰ ਬਿਲਮ ਬਿਸ਼ੇਸ਼ਾ। ਵਹਿਰ ਤੁਰਤ ਹੀ ਕਹਿਬੋ ਹੋਇ। ਦੇਤਿ ਕਿ ਨਹੀਂ, ਪਰਖ ਹੈਂ ਸੋਇ–॥ ੨੬ ॥ ਗਯੋ ਨਿਕਟ ਝੁਕਿ ਕਰੀ ਸਲਾਮੁ। ਟਿਕੇ[5], ਗਏ ਮਿਲਿ ਸੁਭਟ ਤਮਾਮੁ। 'ਕਾਜ਼ੀ !ਆਉ'ਕਹੀ ਗੁਰੁ ਬਾਨੀ। 'ਆਵਨਿ ਇਤਹਿ ਸ਼ੀਘ੍ਰਤਾ ਠਾਨੀ॥ ੨੭ ॥ ਲਖੀਯਤਿ ਦਰਬ ਹੇਤੁ ਕਰਿ ਧਾਏ। ਆਛੀ ਕਰੀ ਤੁਰਤ ਚਲਿ ਆਏ'। ਸੁਨਿ ਕਾਜ਼ੀ ਬੋਲਨੋ ਹਰਖਾਨਾ। 'ਆਪ ਅਚਾਨਕ ਕੀਨਸਿ ਪਯਾਨਾ ॥ ੨੮ ॥ ਇਕ ਤੋ ਲਰਨੋ ਦਿਵਾਨ ਤੁਮਾਰਾ। ਬਿਨ ਸੁਧਿ ਆਪ ਭਏ ਅਸਵਾਰਾ। ਥਿਰਨੋ ਨ ਗਯੋ ਰਿਦੇ ਧ੍ਰਿਤ ਧਰਿਕੈ। ਧਾਂਤੇ ਆਯੋ ਤੁਰਨ ਕਰਿਕੈ ॥ ੨੯ ॥ ਆਜ ਕਾਲ ਕਰਤੇ ਦਿਨ ਬੀਤੇ। ਬਿਨਾਂ ਲਿਏ ਕਿਮ ਆਇ ਪ੍ਰਤੀਤੇ'। ਸ਼੍ਰੀ ਹਰਿਗੋਬਿੰਦ ਪਰਖਨਿ ਠਾਨਾ।–ਸੁਭਤਾ ਪ੍ਰਸੰਗ ਨ ਲਖਨੋ ਅਜਾਨਾ–॥੩੦॥ ਸਭਿ ਸੁਭ-ਟਨਿ ਭੀ ਜਾਨਨੋ ਐਸੇ। ਦੁਹਿਤਾ ਬਾਤ ਨ ਜਾਨੀ ਕੈਸੇ। ਸਾਦਰ ਸਤਿਗੁਰ ਤਬਹਿ ਬਖਾਨਾ। 'ਲਿਹੁ ਅਪਨੋ ਧਨ ਜੋਤਿਕ ਜਾਨਾ॥੩੧॥ ਰਹਹੁ ਰੈਨਿ ਕਹੁ ਪ੍ਰਾਤ ਸਿਧਾਵਹੁ। ਧਨ ਕੀ ਹੁੰਡੀ ਲਿਖਿ ਲੇ ਜਾਵਹੁ'। ਲਏ ਸੰਗ ਗੁਰ ਪੁਰਿ ਕੋ ਮੁਰੇ। ਗਮਨ ਕੀਨਿ ਕੇਤਿਕ ਜਬਿ ਉਰੇ॥੩੨॥ ਇਕ ਸੇਵਕ ਕੋ ਨਿਕਟਿ ਹਕਾਰਨੋ। ਸਹਜ ਕਰਨਿ ਮਹਿੰ[6] ਬਾਕ ਉਚਾਰਨੋ। 'ਤੁਰਨ ਹਮ ਤੇ ਜਾਹੁ ਅਗਾਰੀ। ਦਿਹੁ ਸੁਧਿ ਕੌਲਾਂ ਪਾਸ ਉਚਾਰੀ॥੩੩॥–ਲਵਪੁਰਿ ਤੇ ਆਯਹੁ ਪਿਤ ਤੋਰੇ। ਕੀਜਹਿ ਤਯਾਰ ਅਹਾਰ ਘਨੇਰੇ। ਹਮ ਭੇਜਹਿੰ

---

[1]ਭਾਵ, ਭਾਈ ਬੁੱਢਾ। [2]ਨਹੀਂ ਤਾਂ ਬੇਰਸੀ ਹੋਵੇਗੀ, ਕਿਉਂਕਿ ਉਹ ਤਾਂ ਬਿਰਧਿਆ ਹੋਇਆ ਹੈ (ਮੇਰੇ ਨਾਲ)। [3]ਵੇਖੇ। [4]ਜੇ ਘਰ ਵਿਚ ਵੜੇ ਹੋਏ ਹੁੰਦੇ। [5]ਠਹਿਰੇ। [6]ਹੌਲੇ ਜਿਹੇ ਕੰਨ ਵਿਚ।

ਤੁਵ ਨਿਕਟ ਨਿਹਾਰ। ਅਪਨੇ ਹਾਥ ਪਰੋਸਹੁ ਥਾਰ ॥ ੩੪ ॥ ਹਾਂਕਿ ਪੈਨ ਠਾਨਹੁ ਸਨਮਾਨਾ। ਬੈਠਿ ਸਮੀਪ ਖੁਲਾਵਹੁ ਖਾਨਾ–'। ਸੁਨਤਿ ਸਊਰ[1] ਧਵਾਯਹੁ ਘੋਰਾ। ਤੁਰਨ ਗਮਨਜੋ ਤਿਸ ਘਰ ਓਰਾ॥੩੫॥ਦਾਸੀ ਕੋ ਹਕਾਰ ਕਰਿ ਭਾਖਾ। 'ਕਹੁ ਮਾਤਾ ਸੰਗ ਇਮ ਗੁਰ ਕਾਂਖਾ।–ਤੋਰ ਪਿਤਾ ਲਵਪੁਰਿ ਤੇ ਆਯਹੁ। ਦਿਹੁ* ਅਹਾਰ ਢਿਗ ਬੈਠਿ ਖੁਲਾਯਹੁ–' ॥ ੩੬ ॥ ਗੁਰੁ ਕੀ ਕਹਿਵਤਿ ਸਕਲ ਸੁਨਾਈ। ਉਰ ਅਨੰਦ ਸਭਿ ਤਥਾ ਬਨਾਈ। ਮਧੁਰ ਸਲਵਣ ਅਨੇਕ ਪ੍ਰਕਾਰਾ। ਬਹੁ ਸ੍ਵਾਦਲ ਕਰਿ ਤਮਾਰਿ ਅਹਾਰਾ ॥ ੩੭ ॥ ਗੁਰੁ ਆਇਸੁ ਅਰੁ ਨਿਜ ਪਿਤ ਜਾਨਾ। ਧਾਂਤੇ ਭਲੀ ਭਾਂਤਿ ਸਭਿ ਠਾਨਾ। ਸਤਿਗੁਰ ਆਏ ਲਾਇ ਦਿਵਾਨ। ਬੈਠੇ ਸਿੱਖ ਸੁਭਟ ਗਨ ਆਨਿ ॥ ੩੮॥ ਕਾਜ਼ੀ ਕੋ ਨਿਜ ਨਿਕਟ ਬਿਠਾਯੋ। ਸਾਦਰ ਧਨ ਕੋ ਦੇਨਿ ਅਲਾਯੋ।'ਖਾਯੋ ਕੈ ਨਹਿੰ ਮਗ ਮਹਿੰ ਖਾਨਾ ?। ਕਿਧੌਂ ਨ ਉਤਰੇ ਕਿਸ ਹੂੰ ਥਾਨਾ?'॥੩੯॥ ਕਾਜ਼ੀ ਕਹਯੋ 'ਬਨਹਿ ਇਕ ਕਾਲ[2]। ਮਾਰਗ ਚਲਿਬੇ ਜਤਨ ਬਿਸਾਲ। ਅਬਿ ਤਯਾਰ ਕਰਿ ਕੈ ਅਚਿ ਲੈਹੈਂ। ਏਕ ਨਿਸਾ ਤੁਮ ਨਿਕਟ ਰਹੈ ਹੈਂ"॥ ੪੦ ॥ ਤਬਿ ਸ਼੍ਰੀ ਹਰਿ ਗੋਬਿੰਦ ਉਚਾਰਾ। 'ਪ੍ਰਥਮ ਪਠਨੋ ਕਹਿ[3], ਭਯੋ ਸੁ ਤਮਾਰਾ। ਅਹੋ ਛੁਧਤਿ[4] ਲਿਹੁ ਖਾਨਾ ਖਾਇ। ਤੁਰਕ ਮੇਲ ਅਪਨੇ ਮਹਿੰ ਜਾਇ' ॥ ੪੧ ॥ ਇਕ ਸੇਵਕ ਸੋਂ ਸਹਿਜ[5] ਸੁਨਾਯਹੁ। 'ਕਾਜ਼ੀ ਕੋ ਨਿਜ ਸੰਗ ਲਿਜਾਯਹੁ।ਕੌਲਾਂ ਕੇ ਗ੍ਰਿਹ† ਦਿਹੁ ਪਹੁੰਚਾਇ। ਸੋ ਇਸ ਖਾਨਾ ਦੇਹਿ ਖੁਲਾਇ'॥੪੨॥ ਸੁਨਿ ਗੁਰ ਤੇ ਕਾਜ਼ੀ ਸੰਗ ਲੀਨਿ। ਉਠਨੋ ਨਫਰ ਜੁਤਿ ਛੁਧਾ ਅਧੀਨ। ਤਿਸ ਤਨੁਜਾ ਕੇ ਥਾਨ ਪੁਚਾਯੋ। ਆਗੇ ਪਿਖਨੋ ਪ੍ਰਯੰਕ ਡਸਾਯੋ ॥ ੪੩॥ ਤਹਿੰ ਦਾਸੀ ਨੇ ਆਨਿ ਬਿਠਾਵਾ। ਪਿਖਿ ਥਲ ਕੋ ਕਾਜ਼ੀ ਹਰਖਾਵਾ।–ਕਿਸੀ ਤੁਰਕ ਕੋ ਸਦਨ† –ਪਛਾਨਾ।–ਕਰਿਵਾਯਹੁ ਗੁਰ ਮੁਝ ਹਿਤ ਖਾਨਾ–॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਕਾਜ਼ੀ ਪ੍ਰਸੰਗ' ਕਥਨੰ ਨਾਮ ਤ੍ਰਿਚੰਸਤੀ ਅੰਸੁ ॥ ੨੩ ॥

੨੪. [ਕਾਜ਼ੀ ਰੁੱਸੇ ਹੋ ਵਾਪਸ ਲਾਹੌਰ ਗਿਆ]।

ਦੋਹਰਾ॥ ਕਾਜ਼ੀ ਸਥਿਤਿ ਪ੍ਰਯੰਕ ਪਰ ਤਰੇ ਨਫਰ ਬੈਠਾਇ। ਕੌਲਾਂ ਕੋ ਤਬਿ ਸੁਧਿ ਕਰੀ ਦਾਸੀ ਅੰਤਰ ਜਾਇ ॥ ੧ ॥ ਚੌਪਈ ॥ ਭਾਂਤਿ ਭਾਂਤਿ ਕੇ ਤਮਾਰ

[1]ਅਸਵਾਰ। [2]ਕੱਲ ਦਿਕ (ਭੰਗ ਖਾਣਾ) ਬਣਿਆਂ ਸੀ। [3]ਕਹਿ ਘੱਲਿਆ ਸੀ (ਖਾਣਾ ਤਿਆਰ ਕਰੋ)। [4]ਭੁੱਖੇ ਹੋ। [5]ਹੌਲੀ ਜੇਹੀ। *ਪਾ:–ਤਿਹ। †ਪਿਛਲੇ ਅੰਸੂ ਦੇ ਅੰਕ ੪੫ ਮੂਜਬ ਤਾਂ ਇਸ ਵੇਲੇ ਕਾਰੀਗਰ ਉਸਾਰੀ ਵਾਲੇ ਪੁੱਜੇ ਹੋਣਗੇ, ਗ੍ਰਿਹ ਤੇ ਸਦਨ ਕਿੱਥੋਂ ਆ ਗਏ ?

ਅਹਾਰ। ਕਰਿ ਚਤੁਰਈ ਪਰੋਸਨੋ ਥਾਰ। ਕਰ ਦਾਸੀ ਕੇ ਪ੍ਰਥਮ ਪਠਾਯੋ। ਪਿਖਿ ਕਾਜ਼ੀ ਨੈ ਹਰਖ ਉਪਾਯੋ ॥ ੨ ॥ ਆਗੈ ਕੀਨਸਿ ਥਾਰ ਰਖਾਵਨਿ। ਹੁਤੋ ਛੁਧਿਤ ਸੋ ਲਾਗਨੋ ਖਾਵਨਿ। ਕੇਤਿਕ ਖਾਇ ਲੀਨਿ ਜਬਿ ਖਾਨਾ। ਆਛੀ ਬਿਧਿ ਸੋਂ ਨਹਿੰ ਤ੍ਰਿਪਤਾਨਾ ॥ ੩ ॥–ਉਠਹਿ ਨ ਛੁਧਿਤ–ਜਾਨਿ ਮਨ ਮਾਹੀ। ਪੁਨ ਕੌਲਾਂ ਆਵਨਿ ਕੌ ਚਾਹੀ। ਭੋਜਨ ਕੁਛਕ ਹਾਥ ਮੈਂ ਧਾਰਾ। ਚਲੀ ਹੋਤਿ ਭੂਖਨ ਝੁਨਕਾਰਾ ॥੪॥ ਕਾਜ਼ੀ ਮੁਹ ਹੇਰਿ ਅਭਿਰਾਮੂ। ਮਨ ਮਹਿੰ ਕਹੈ–ਆਇ ਕੋ ਬਾਮੁਾਬਸਤ੍ ਬਿਭੂਖਨ ਮੋਲ ਬਿਸਾਲੋ।ਨਾਦਤਿ ਕਰਹਿੰ ਸਦਨ ਜਬਿ ਚਾਲੇ–॥੫॥ ਨੀਚੇ ਨਯਨ ਕਰੈ ਚਲਿ ਆਈ। ਕਾਜ਼ੀ ਨੈ ਉਤ ਦ੍ਰਿਸ਼ਟਿ ਲਗਾਈ। ਨਿਕਟ ਆਨਿ ਜਬਿ ਸਨਮੁਖ ਹੇਰਾ। 'ਬਾਵਾ ਜੀ' ! ਸਲਾਮ ਲਿਹੁ ਮੇਰਾ' ॥੬॥ ਪਿਖਤਿ ਸੁਨਤਿ ਜਬਿ ਪਰਖਨਿ ਠਾਨੀ। ਮੂਰਖ ਬੂਡ ਗਯੋ ਬਿਨ ਪਾਨੀ। ਇਹ ਤਨੁਜਾ ਕਿਤ ਕੋ ਚਲਿ ਆਈ। ਜ਼ਾਰਕ ਹੋਨਿ ਛਿਤਿ ਛਿੱਦ੍ਰ[2] ਨ ਪਾਈ॥੭॥ਥਿਰਨੋ, ਗ੍ਰਾਸ[3] ਕੋ ਹਾਥ ਨ ਹਾਲਾ। ਨਹੀ ਖਾਨ ਕੇ ਹਿਤ ਮੁਖੁ ਚਾਲਾ। ਅੰਤਰ ਅੰਨ ਨ ਸਕਹਿ ਲੰਘਾਈ। ਭਯੋ ਸੋਚ ਬਸਿ ਬਾਹਰ ਆਈ ॥ ੮ ॥ ਕੁਛਕ ਨੀਰ ਸੋਂ ਹਾਥ ਪਖਾਰੇ। ਕਰਕਤਿ ਸਰ ਛਾਤੀ ਜਨੁ ਮਾਰੇ। ਬਿਸਰਿ ਗਈ ਸੁਧਿ ਤਨ ਅਰੁ ਮਨ ਕੀ। ਕਹਾਂ ਬਾਤ ਲੈਬੇ ਨਿਜ ਧਨਕੀ ॥੯॥ ਚੱਕ੍ਰਿਤ ਹੋਇ ਗਟੀ ਉਰ ਗਿਨੈ। –ਅਬਿ ਮੋਕੋ ਕਰਤਬ ਕਜ਼ਾ ਬਨੈ–।ਉਠਨਿ ਹੇਤ ਕੌ ਤਨ ਉਕਸਾਵਾ।ਕੌਲਾਂ ਕਹੈ 'ਰਿਸਨੋ ਕਿਮ ਬਾਵਾ ? ॥੧੦॥ ਖਾਨਾ ਖਾਹੁ ਦਰਬ ਨਿਜ ਲੇਹੂ। ਹੋਤਿ ਪ੍ਰਾਤ ਕੇ ਗਮਨਹੁ ਗੇਹੂ'। ਚੀਰਾ ਚਰਮ[4] ਲਵਣ ਜਨੁ ਛਾਲਾ। ਬਿਖ ਸਮ ਬੋਲਨੋ ਨਿਠੁਰ ਬਿਸਾਲਾ ॥ ੧੧ ॥ 'ਹੇ ਖ਼ੁਦਾਇ ਮਾਰੀ ! ਕਜ਼ਾ ਕਰੀ ? ਜਨਮਤਿ ਕਯੋਂ ਨ ਪ੍ਰਥਮ ਹੀ ਮਰੀ। ਅਜਹੂੰ ਬੋਲਤਿ ਨਿਡਰ ਨਿਲਾਜਾ। ਗਈ ਆਬਰੋ ਦੀਰਘ ਆਜਾ' ॥੧੨॥ [5]'ਸੁਨੀਅਹਿ ਪਿਤਾ ! ਖ਼ੁਦਾਇ ਨ ਮਾਰੀ। ਭਾ ਸਹਾਇ ਭਵ ਸਾਗਰ ਤਾਰੀ[6]। ਧੈਨ ਆਪ ਕੋ ਮਾਨਿ ਅਨੰਦਹੁ'। ਪਰਵਦਗਾਰ ਬੰਦਿ ਕਰ ਬੰਦਹੁ ॥ ੧੩ ॥ ਇਮ ਸਬੰਧ ਕਾਦਰ ਨੇ ਕੀਨਿ। ਪੀਰਨ ਪੀਰ ਆਸਰਾ ਦੀਨਿ। ਜਿਸ ਕੋ ਜ਼ਾਹਰ ਜਗਤ ਜ਼ਹੂਰਾ[7]। ਹਿੰਦ ਤੁਰਕ ਜਿਸ ਕਹਿੰ–ਗੁਰੁ ਪੂਰਾ–॥੧੪॥ ਮੈਂ ਤੋ ਤਰੀ, ਪਰੀ ਸ਼ਰਨਾਈ।

[1]ਪਿਤਾ ਜੀ! [2]ਜ਼ਾਰਕ ਹੋਣ ਨੂੰ ਪ੍ਰਿਥਵੀ ਵਿਚ ਛੇਕ ਨਾ ਲੱਭੇ। [3]ਗ੍ਰਾਹੀ। [4]ਚੀਰੇ ਮਾਸ ਤੇ। [5]ਕੌਲਾਂ ਬੋਲੀ। [6]ਸੰਸਾਰ ਸਮੁੰਦਰ ਤੋਂ ਤਾਰਨ ਹਾਰ। [7]ਮੰਨਕੇ ਖੁਸ਼ ਹੋਵੇ। [8]ਪ੍ਰਤਾਪ।

ਨਿਕਸੀ ਨਰਕ,ਸੁਰਗ ਮਹੁ ਆਈ। ਅਬਿ ਤੂੰ ਕਰਹਿੰ ਕਾਮਨਾ ਜੈਸੋ।ਭਲੀ ਕਿ ਬੁਰੀ ਲਹੈਂ ਫਲ ਤੈਸੇ' ॥੧੫॥ ਸੁਨਿ ਕਾਜ਼ੀ ਉਰ ਜਰਿ ਬਰਿ ਗਇਉ। ਗਮਨਤਿ ਵਹਿਰ ਕਹਤਿ ਇਮ ਭਇਉ। 'ਹੈ ਸਦ ਹੈਫ[1] ਲਾਜ ਕੁਲ ਤੋਟੀ[2]। ਮਾਰਤਿ ਪ੍ਰਥਮ ਲਖਤਿ ਅਸ ਖੋਟੀ ॥੧੬॥ ਅਬਿ ਭੀ ਫਾਸੀ ਦੇ ਤੁਝ ਮਾਰੌਂ। ਨਹਿੰ ਪਰੰਤੁ ਬਸਿ ਚਲਹਿ ਬਿਚਾਰੌਂ'। ਇਮ ਕਹਿ ਗਾਰੀ ਬ੍ਰਿੰਦ ਨਿਕਾਰਤਿ। ਨਿਕਸਜੋ ਵਹਿਰ ਸ਼ੋਕ ਰਿਸ ਧਾਰਤਿ ॥ ੧੭ ॥ ਸ਼੍ਰੀ ਹਰਿ-ਗੋਬਿੰਦ ਥਿਤਿ ਜਿਸ ਥਾਨ। ਲਗਜੋ ਸਮੀਪ ਦਿਵਾਨ ਮਹਾਨ। ਤਹਾਂ ਤੁਰੰਗ ਬਾਂਧਿ ਕਰਿ ਗਯੋ। ਲੈਬੇ ਹੇਤੁ ਸੁ ਆਵਤਿ ਭਯੋ ॥ ੧੮ ॥ ਬੁਰਕਾ ਮਨਹੁ ਲਾਜ ਕੋ ਪਾਵਾ। ਨਹਿੰ ਊਚੇ ਕੋ ਬਦਨ ਉਠਾਵਾ। ਸ਼੍ਰੀ ਗੁਰ ਪਿਖਜੋ ਦੂਰਿ ਤੇ ਆਵਤਿ। ਸੁੰਦਰ ਬਦਨ ਮੰਦ ਮੁਸਕਾਵਤਿ ॥ ੧੯ ॥ ਅਪਰ ਜਿ ਸਿਖ ਜਾਨਹਿੰ ਬਿਰਤਾਂਤ। ਦੇਖਿ ਗੁਰੂ ਕੀ ਦਿਸ਼ਿ ਮੁਸਕਜਾਤਿ। 'ਨਿਜ ਤਨੁਜਾ ਸੋਂ ਮਿਲਿ ਕਰਿ ਕਾਜ਼ੀ। ਰਿਸਜੋ ਰਿਦੈ ਕੈ ਹੋਯਸਿ ਰਾਜ਼ੀ ॥ ੨੦ ॥ ਆਵਤਿ ਦਿਖਤਿ ਕ੍ਰੋਧ ਤੇ ਦੀਨਾਨੀਚੇ ਕੀਨਸਿ ਬਦਨ ਮਲੀਨ'। ਸਤਿਗੁਰ ਭਨਜੋ ਸੁ 'ਜਾਨਜੋ ਜਾਇ। ਮਿਲਿ ਤਨੁਜਾ ਸੰਗ ਭਾ ਜਿਸ ਭਾਇ' ॥ ੨੧ ॥ ਖਰੋ ਹੋਇ ਢਿਗ ਨਫਰ ਪਠਾਵਾ। ਹਿਤ ਅਰੂਢਿਬੇ ਤੁਰੰਗ ਮੰਗਾਵਾ। ਸ਼੍ਰੀ ਹਰਿ ਗੋਬਿੰਦ ਦਾਸ ਪਠਾਯੋ। ਕਾਜ਼ੀ ਕੋ ਸਮੀਪ ਬੁਲਵਾਯੋ ॥ ੨੨ ॥ ਜਬਿ ਸੇਵਕ ਨੇ ਜਾਇ ਹਕਾਰਾ। ਮਹਾਂ ਕ੍ਰੋਧ ਤੇ ਨਿਠੁਰ ਉਚਾਰਾ। 'ਮੈਂ ਨਹਿੰ ਜਾਉਂ ਅਹੈ ਦੁਖਦਾਨੀ। ਕੌਨ ਗੁਰੂ?ਕਜਾ ਕਰਹਿ ਬਖਾਨੀ ?॥੨੩॥ ਆਨਿ ਚਮੂੰ ਬਹੁ ਪਕਰੌਂ ਜਬੈ। ਮਿਲੌਂ ਭਲੇ ਅਰੁ ਬੋਲੌਂ ਤਬੈ'। ਸੇਵਕ ਕਹਜੋ ਗੁਰੂ ਢਿਗ ਜਾਇ। 'ਨਿਕਟ ਨ ਆਇ ਕਰਹਿ ਬਕ ਬਾਇ ॥ ੨੪ ॥–ਮੈਂ ਸੈਨਾ ਗਨ ਕੋ ਲੈ ਆਵੌਂ। ਗਹੌਂ ਗੁਰੂ ਤਬਿ ਬਦਲਾ ਪਾਵੌਂ–। ਇਤਯਾਦਿਕ ਰਿਸ ਕਰਿ ਕਰਿ* ਕਹੈ। ਮੂਰਖ ਬਨਜੋ ਨ ਸ਼ਾਂਤੀ ਲਹੈ' ॥ ੨੫ ॥ ਪੁਨ ਗੁਰ, ਬਿਧੀਆ ਜੇਠਾ ਜੋਊ। 'ਆਨਹੁ ਕਾਜੀ' ਪਠੇ ਸੁ ਦੋਊ। 'ਜਾਹੁ ਮ੍ਰਿਦੁਲ ਸਨਮਾਨ ਬਖਾਨਹੁ। ਗਹਿ ਭੁਜ ਦੋਨਹੁ ਹਮ ਢਿਗ ਆਨਹੁ' ॥੨੬॥ ਜਾਇ ਕਹਜੋ 'ਕਜੋਂ ਕੋਪ ਕਰੀਜੈ। ਸਤਿਗੁਰ ਢਿਗ ਗਮਨਹੁ ਧਨ ਲੀਜੈ'। "ਮੈਂ ਨ ਮਿਲੌਂ,ਨਹਿੰ ਲੈਹੌਂ ਧਨ ਕੋ। ਨਹੀਂ ਲਖਜੋ ਅਸ ਕਪਟੀ ਮਨ ਕੋ'॥੨੭॥ ਗਹੀ ਬਾਂਹੁ ਰਿਸ ਕਰਤਿ ਛੁਟਾਵਤਿ। ਤਉ ਦੁਉ ਬਲ ਧਰਿ ਲੇ ਜਾਵਤਿ[3]।

[1]ਸੋ ਵਾਰੀ ਹਮੇਸ਼ ਹੈ [ਅ:, ਹੈਫ]। [2]ਤੋੜੀ। [3]ਕਾਜ਼ੀ ਨੇ ਕਿਹਾ। [3]ਫੜਕੇ ਲੈ ਗਏ।

*ਪਾ:–ਕਰਕਸ ਬਚ।

ਕੋਮਲ ਕਹਤਿ ਗਏ ਲੈ ਭੀਰ। ਬੋਲੇ ਸ਼੍ਰੀ ਹਰਿਗੋਵਿੰਦ ਧੀਰ ॥੨੮॥ 'ਦਸ ਹਜ਼ਾਰ ਲਿਹੁ ਆਪਨਿ ਦਰਬ। ਨਹੀਂ ਬਿਲਮ ਗਿਨ ਦੇਵਹਿ ਸਰਬ। ਲਰਨੋ ਬ੍ਰਿੱਥ ਕੋ ਸਾਥ ਬਿਸਾਲਾ। ਤਿਸ ਕੋ ਫਲ ਪਾਇਸਿ ਇਸ ਕਾਲਾ' ॥ ੨੯ ॥ ਸੁਨ ਕਾਜ਼ੀ ਕਹਿ 'ਧਨ ਨਹਿੰ ਲੈਹੌਂ। ਇਹ ਸਭਿ ਸ਼ਾਹੁ ਨਿਕਟ ਕਹਿ ਦੈਹੌਂ। ਗਹਿ ਤੁਮ ਕੋ ਸਭਿ ਲੇਉਂ ਉਧਾਰੋ।ਨਾਂਹਿ ਤ ਤਮਾਗਿ ਦੇਉਂ ਮੈਂ ਸਾਰੋ ॥ ੩੦ ॥ ਮੋਰ ਆਬਰੂ ਬਡੀ ਉਤਾਰੀ। ਸ਼ਾਹੁ ਕਚਹਿਰੀ ਮਾਨਹਿ ਸਾਰੀ॥ ਭਨੁਜਾ ਮਮ ਲੁਭਾਇ ਲੇ ਆਏ। ਇਸ ਕੋ ਫਲ ਤੁਰਨਿ ਲਿਹੁ ਪਾਏ' ॥ ੩੧ ॥ ਗੁਰ ਕਹਿ 'ਅਹੈ ਅਪਰ ਜੋ ਝਗਰਾ। ਜਿਮ ਚਹਿ ਤਥਾ ਨਿਬੇਰਹੁ ਸਗਰਾ। ਕੈ ਤੁਮ ਦਰਬ ਲੇਹੁ ਨਿਜ ਅਬੈ। ਨਤੁ ਭਾਖਹੁ-ਹਮ ਲੀਨਹੁ ਸਬੈ--॥ ੩੨ ॥ ਨਹੀਂ ਕਰਜ਼ ਸਿਰ ਰਹੈ ਹਮਾਰੇ। ਤੀਨ ਬਾਰਿ ਇਮ ਕਰਹੁ ਉਚਾਰੇ। ਤੋਹਿ ਅਰਿਲੀ ਹੋਹਿੰ ਹਮ ਤਬੈ। ਲੇਹੁ ਦਰਬ ਕੈ ਤਮਾਗਹੁ ਸਬੈ ॥ ੩੩ ॥ ਲੇਨਿ ਸਥਾਨ ਅਹੈਂ ਹਮ ਤੇਰੇ। ਇਸ ਕਾਰਣ ਤੇ ਕਹੁ ਤੂੰ ਬੇਰੇ'। ਸੁਨਿ ਕਾਜ਼ੀ ਕਹਿ 'ਗਹਿ ਹੌਂ ਤੁਮੈਂ। ਲੈਬੋ ਦਰਬ ਕਰੌਂ ਤਿਹ ਸਮੈਂ ॥੩੪॥ ਨਾਂਹਿ ਤ ਕਹਨੋ[1] ਸਰਬ ਮੈਂ ਛੇਰਾ। ਕਜਾ ਮੁਖ ਲੈ ਆਵੌਂ ਤੁਮ ਓਰਾ'। ਪੁਨ ਗੁਰ ਕਹਨੋ 'ਜਿ ਦਰਬ ਨ ਲੇਤਿ। ਨਿਸਾ ਬਸਹੁ ਬਹੁ ਸ਼ੂਮਹਿ ਸਮੇਤਿ[2]॥ ੩੫ ॥ ਜੋ ਬਲ ਹੋਇ ਸੋਊ ਕਰਿ ਲੀਜੈ। ਰਾਤ ਬਿਤਾਵਨਿ ਸੁਖ ਸੋਂ ਕੀਜੈ'। [3]"ਮੋਹਿ ਛੁਟਾਵਹੁ ਮੈਂ ਨਹਿੰ ਰਹੌਂ। ਲਵਪੁਰਿ ਅਬਹਿ ਪਹੁੰਚਬੋ ਚਹੌਂ ॥੩੬॥ ਥਕਨੋ ਨਹੀਂ ਅਬਿ ਹਟਿ ਕਰਿ ਜਾਵੌਂ। ਸਹਿ ਨ ਸਕੌਂ ਉਰ ਪਿਖਿ ਪਛੁ-ਤਾਵੌਂ'। ਤਬਿ ਸਤਿਗੁਰ ਕਹਿ ਭੁਜਾ ਛੁਟਾਈ। ਚਢਨੋ ਤੁਰੰਗ ਕਸ਼ਟ ਬਹੁ ਪਾਈ ॥ ੩੭ ॥ ਸੰਗ ਨਫਰ ਲੇ ਤੁਰਨ ਪੂਰਾ। ਗਮਨਨੋ ਕਾਜ਼ੀ ਕ੍ਰੋਧ ਘਨੇਰਾ। ਜਹਿੰ ਲਗਿ ਮਗ ਮਹਿੰ ਭ੍ਰਮ ਨਹਿੰ ਛਾਵਾ। ਤਹਿੰ ਲੌ ਚਲਨੋ ਗਯੋ ਸ਼ੂਮ ਪਾਵਾ ॥ ੩੮ ॥ ਹੇਰਿ ਗ੍ਰਾਮ ਕੋ ਉਤਰਨੋ ਥਾਨ। ਚਿੰਤਾ ਬਸੀ ਭਯੋ ਦੁਖ ਮਾਨਿ। ਨੀਠ ਨੀਠ ਕਰਿ ਨਿਸਾ ਗੁਜ਼ਾਰੀ। ਉਠਨੋ ਪ੍ਰਾਤ ਕੀਨਸਿ ਅਸੁਵਾਰੀ ॥੩੯॥ ਦਿਵਸ ਆਗਲੇ ਪਹੁੰਚਨੋ ਜਾਈ। ਪੁਰਿ ਮਹਿੰ ਸੁਧਿ ਪਸਰੀ ਅਗਵਾਈ। 'ਕਾਜ਼ੀ ਸੁਤਾ ਆਧਿਕ ਨਿਜ ਮਾਰੀ। ਨਿਕਸਿ ਗਈ ਅਤਿ ਦੁਖੀ ਬਿਚਾਰੀ' ॥ ੪੦ ॥ ਨਿੰਦਾ ਸੁਨਤਿ ਆਪਨੈ ਕਾਨ। ਬਦਨ ਬਸਨ ਤੇ ਛਾਦਨਿ ਠਾਨਿ[4]।

---

[1]ਕਹਿੰਦਾ ਹਾਂ। [2]ਥੱਕੇ ਹੋਏ ਹੋ। [3]"ਕਾਜ਼ੀ ਕਹਿੰਦਾ ਹੈ [4]ਕੱਜਕੇ।

ਤੁਰਨ ਤੁਰੰਗ ਪੈਰ ਕਰਿ ਗਯੋ। ਕਾਜ਼ਨਿ ਹੁਦਤਿ ਬਿਲੋਕਤਿ ਭਯੋ॥੪੧॥
ਨਹਿੰ ਬੋਲਨੋ ਕੁਛ ਸੰਕਟ ਪਾਵਾ। ਬੈਠਿ ਇਕਾਕੀ ਬਹੁ ਪਛੁਤਾਵਾ। ਦੋਸ਼ ਆਪਨੋ ਰਿਦੈ ਬਿਚਾਰਤਿ।–ਰਹਤਿ ਸਦਨ ਜੋ ਮੈਂ ਨਹਿੰ ਮਾਰਤਿ॥੪੨॥ਭਈ ਤਰੁਨ ਨਹਿੰ ਕਰਨੋ ਨਿਕਾਹ–।ਇੱਤਮਾਦਿਕ ਗਿਨ ਕਰਿ ਮਨ ਮਾਂਹਿ।ਤਿਸ ਦਿਨ ਸ਼ਾਹ ਸਮੀਪਿ ਨ ਗਯੋ।ਚਿੰਤਾਤੁਰ ਘਰ ਮਹਿੰ ਦੁਖਭਯੋ॥੪੩॥ਕਾਜ਼ਨਿ ਝਿਰਕਨੋ ਬਹੁ ਰਿਸਿ ਧਰਿਕੈ। ਬਾਰ ਬਾਰ ਸ਼ਰਮਿੰਦਤਿ ਕਰਿਕੈ।[1]ਗਈ ਗੁਰੂ ਸੰਗ[2] ਕਹਿ[3] ਭਾ ਮੋਨਿ। ਨਿਸਾ ਬਿਤੀਤਿ ਕਰੀ ਨਿਜ ਭੌਨ ॥ ੪੪ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਬਾਬੀ ਪ੍ਰਸੰਗ' ਵਰਣਨੰ ਨਾਮ ਚਤੁਰਵਿੰਸਤੀ ਅੰਸੂ ॥ ੨੪ ॥

੨੫. [ਕਾਜ਼ੀ ਦੀ ਸ਼ਾਹ ਅਗੇ ਫਰਯਾਦ]।

ਦੋਹਰਾ ॥ ਉਠਨੋ ਪ੍ਰਾਤ ਸੁਧਿ ਪਾਇ ਕਰਿ ਮੁਖ ਪਖਾਰ ਲੈ ਬਾਰ।ਕਹਨਿ ਸ਼ਾਹੁ ਢਿਗ ਮਦਤਿ ਹਿਤ ਚਿਤ ਬਿਚਾਰਿ ਬਹੁ ਬਾਰ ॥ ੧ ॥ ਚੌਪਈ ॥ ਬਸਤ੍ਰਨਿ ਪਹਿਰਿ ਕਚਹਿਰੀ ਗਯੋ। ਪਾਤਿਸ਼ਾਹ ਕੋ ਦੇਖਤਿ ਭਯੋ। ਕਰਿ ਸਲਾਮ ਬਹੁ ਬਾਰਿ ਅਗਾਰੀ। ਬੋਲਨੋ ਅਪਨੀ ਕੀਨਿ ਪੁਕਾਰੀ ॥ ੨ ॥ 'ਹਰਿਗੋਬਿੰਦ ਹਿੰਦੁਨ ਕੋ ਪੀਰ। ਕਰੀ[4]ਸੁ ਕਹੌਂ ਆਪ ਕੇ ਤੀਰ। ਰੋਗੀ ਤੁਮ ਤੁਰੰਗ*ਮੁਝ ਦੀਨਿ। ਤਿਨ ਹਜ਼ਾਰ ਦਸ ਮੋਲ ਸੁ ਲੀਨਿ[5]॥੩॥ ਕਰੇ ਉਧਾਰ ਨ ਅਧਿ ਲੌ ਦਿਏ*। ਆਜ ਕਾਲ ਕਹਿ ਟਾਰੇ ਕਿਏ। ਅਧਿ ਤਨੁਜਾ ਮੇਰੀ ਬਿਰਮਾਇ।

---

[1](ਕਾਜ਼ੀ) ਕਹਿਕੇ। [2](ਜੋ ਮੇਰੇ ਨਾਲ) ਕੀਤੀ ਹੈ। [3]ਤਿਨ੍ਹਾਂ ਨੇ ਦਸ ਹਜ਼ਾਰ ਨੂੰ ਮੁੱਲ ਲੀਤਾ।

*ਇਸ ਘੋੜੇ ਦਾ ਪ੍ਰਸੰਗ ਕਿਸੇ ਹੋਰ ਪੁਰਾਣੇ ਇਤਿਹਾਸ ਤੋਂ ਅਜੇ ਨਹੀਂ ਮਿਲਿਆ, ਜਿਵੇਂ ਇੱਥੇ ਲਿਖਿਆ ਹੈ, ਇਹ ਦੱਸਦਾ ਹੈ ਕਿ ਪਠਾਣ ਰਾਜ ਦੇ ਸਮੇਂ ਤੇ ਅਕਬਰ ਦੇ ਪਸਿੱਧ ਨਜਾਈ ਰਾਜ ਵਿਚ ਯਾ ਉਸ ਦੇ ਰਤਾ ਕੁ ਮਗਰੋਂ ਵੀ ਹਿੰਦੂ ਦੀ ਸੁਹਣੀ ਚੀਜ਼ ਲੈ ਲੈਣੀ ਤੇ ਪਾਤਸ਼ਾਹ ਤਕ ਦਾ ਇਸ ਗੋਲੋਂ ਨਾ ਰੁਕਣਾ ਇਕ ਹੀਣਤਾਈ ਦੀ ਥੱਜ ਸੀ, ਜੋ ਅਜੇ ਬੀ ਹਿੰਦੂ ਦੇ ਮੱਥੇ ਲੱਗੀ ਹੀ ਖੜੀ ਸੀ। ਸਤਿਗੁਰੂ ਜੀ ਨੂੰ ਘੋੜੇ ਦਾ ਲੋਭ ਨਹੀਂ ਸੀ, ਚਲੇ ਜਾਣ ਦਾ ਸ਼ੋਕ ਨਹੀਂ ਸੀ, ਪਰ ਸਿੱਖ ਦੇ ਮਨ ਦੇ ਭਾਵ ਨੂੰ ਸੱਟ ਵੱਜਣੋਂ ਬਚਾਉਣਾ, ਤੇ ਇਸ ਮੌਕੇ ਤੇ ਆਤਮ ਸੱਤਾ ਮਾਤ੍ਰ ਨਾਲ ਘੋੜੇ ਨੂੰ ਮੰਗਾ ਲੈਣਾ, ਤੇ ਆਤਮ ਮੰਡਲ ਦੀ ਸ਼ਕਤੀ ਨੂੰ ਪ੍ਰਤੱਖ ਦਿਖਾ ਦੇਣਾ ਪ੍ਰਯੋਜਨ ਸੀ ਕਿ ਆਤਮ ਦੁਨੀਆਂ ਵਿਚ ਇਨਸਾਫ ਤੁਲਦਾ ਹੈ ਤੇ ਮਾਲਕ ਦੀ ਸ਼ੈ ਮਾਲਕ ਪਾਸ ਪੁਜਦੀ ਹੈ। ਫਿਰ ਬੀ ਕਾਜ਼ੀ ਨੂੰ ਰੁਪਏ ਦੇਣੋਂ ਸਤਿਗੁਰਾਂ ਕਦੇ ਨਾਂਹ ਨਹੀਂ ਕੀਤੀ, ਥੋੜਾ ਹਰਜ ਜ਼ਰੂਰ ਲਗਾ ਹੈ, ਪਰ ਜਿਸ ਵੇਲੇ ਰੁਪਏ ਦੇਣ ਲਗੇ ਹਨ, ਤਾਂ ਕਾਜ਼ੀ ਆਪਣੇ ਰੋਹ ਵਿਚ ਕਿ ਉਸ ਦੀ ਲੜਕੀ ਦੀਨ ਛੋਡ ਗਈ ਹੈ, ਲੈਂਦਾ ਨਹੀਂ, ਸਾਫ ਕਹਿੰਦਾ ਹੈ, ਕਿ ਲੈਂਦੇ ਨਹੀਂ ਪਰ ਜ਼ੋਰ ਜ਼ੁਲਮ ਨਾਲ ਲੈਸਾਂ. ਉਸ ਵਿਚ ਓਹ ਨਾ-ਕਾਮਯਾਬ ਰਹਿੰਦਾ ਹੈ, ਸਤਿਗੁਰਾਂ ਵਲੋਂ ਨਾਂਹ ਕਿਤੇ ਨਹੀਂ ਹੋਈ।

ਪੁਰਿ ਤੇ ਨਿਕਸਜੋ ਗਯੋ ਪਲਾਇ'॥ ੪॥ ਰੁਦਿਤਿ ਕਹਤਿ ਨਹਿੰ ਸਮੁਝੀ ਗਾਥ[1]। ਆਗੈ ਸ਼ਾਹੁ ਰਿਸਜੋ ਕਿਹ ਸਾਥ। ਰਕਤ ਨੈਤ੍ਰ ਤੇ ਤਾੜਤਿ ਕਾਂਹੂ[2]। ਕਾਜ਼ੀ ਪਹੁੰਚਜੋ ਇਤਨੇ ਮਾਂਹੂ॥੫॥ਪਟਕੀ[3]ਸਿਰ ਤੇ ਪਾਗ ਉਤਾਰੀ।'ਮੁਝਕੋ ਕੀਨਿਸਿ ਜਗਤ ਖੁਆਰੀ'।ਕੁਪਤਿ ਸ਼ਾਹੁ ਕਹਿ 'ਮੇਲਤਿ ਰੌਰਾ[4]।ਸਮੁਝ ਨ ਪਰਹਿ ਕਹਤਿ ਜਿਮ ਬੌਰਾ ॥੬॥ ਨਾਂਗੋ ਸਿਰ ਨਹਿੰ ਕਰਹੁ ਅਗਾਰੀ। ਭਲੋ ਸਯਾਨੋ ਜਜੋਂ ਮਤਿ ਮਾਰੀ'। ਸ਼ਾਹੁ ਰਿਸਤ ਪਿਖਿ ਭੁਸ਼ਨਿ ਰਹਜੋ। ਨਿਕਟਿ ਵਜ਼ੀਰਖਾਨ ਤਬਿ ਕਹਜੋ[5]॥੭॥'ਹਜ਼ਰਤ ! ਸੁਨਹੁ ਕਹਾਂ ਕਿਸ ਕਹੀਅਹਿ। ਕਲਿਜੁਗ ਸਮਾ ਕਹਿਰ ਕੋ ਲਹੀਅਹਿ। ਤਨੁਜਾ ਤਰੁਨ ਕੀਨਿ ਦੁਖਿਆਰੀ। ਕਰਜੋ ਨਿਕਾਹ ਨ,ਦਿਨ ਪ੍ਰਤਿ ਮਾਰੀ[6]॥੮॥ਹੁਇ ਲਚਾਰ ਨਿਕਸੀ ਗ੍ਰਿਹ ਛੋਰਿ। ਬਿਚਰਤਿ ਗਈ ਸੁਧਾਸਰ ਓਰ। ਇਸ ਕੇ ਮਾਰਨਿ ਤੇ ਡ੍ਰਰਿ ਧਰਿਕੈ।ਬਸੀ ਤਹਾਂ ਆਇ ਨ ਮੁਰਿ ਕਰਿ ਕੈ ॥੯॥ ਸ਼੍ਰੀ ਗੁਰ ਕੋ ਘਰ ਸਦਾ ਕ੍ਰਿਪਾਲੁ। ਪਰੈ ਅਨੇਕ ਰਹਹਿੰ ਨਰ ਬਾਲ[7]। ਅੰਨ ਸਭਿਨਿ ਕੋ ਦੇਤੇ ਰਹੈਂ। ਅਸਨ ਬਸਨ ਬਸਹਿ ਜੁ ਤਹਿੰ ਲਹੈ ॥ ੧੦ ॥ ਤਿਨ ਪਰ ਕਰਤਿ ਪੁਕਾਰ ਅਜਾਨ। ਜਿਨਹੁੰ ਦੀਨਿ ਬਡ ਹਜ਼ਰਤ[8] ਪ੍ਰਾਨ। ਮੀਆਂਮੀਰ ਆਦਿ ਜੇ ਪੀਰ। ਜਿਨ ਤੇ ਅਦਬ ਕਰਹਿੰ ਮਿਲਿ ਭੀਰ॥੧੧॥ ਨਹੀਂ ਆਪ ਕੋ ਬਿਗਰਨਿ ਬਨੈ। ਯਾਂਤੇ ਕਜੋਂ ਤੁਮ ਇਨ ਤੇ ਸੁਨੈ।ਤਨਕ ਬਾਤਿ ਕਜਾ ਇਸ ਕੀ ਅਹੈ। ਖ਼ਲਕਤਿ ਸਗਰੀ ਤੁਮ ਸੁਖ ਚਹੈ' ॥੧੨॥ ਸ਼ਾਹਜਹਾਂ ਸੁਨਿ ਕੈ ਸਭਿ ਬਾਤਿ। ਕਾਜ਼ੀ ਸੋਂ ਕਹਿ 'ਕਜੋਂ ਨ ਲਜਾਤਿ। ਤੋਹਿ ਨ ਉਚਿਤ ਹੁਤੀ ਇਮ ਕਰਨੀ। ਰਖੀ ਨਿਕੇਤ ਤਨੁਜਾ ਤਰੁਨੀ ॥ ੧੩॥ ਪੀਰ ਫਕੀਰ ਸੰਗ ਨਹਿੰ ਅਰਨਾ[9]। ਇਨ ਕੋ ਸਦਾ ਅਦਾਇਬ ਕਰਨਾ। ਜੇ ਮੁਖ ਤੇ ਕਹਿ ਦੇਤਿ ਕੁਵਾਕ। ਕਰਹਿੰ ਪਲਕ ਮਹਿੰ ਬਡ ਗਿਰ ਖ਼ਾਕ ॥ ੧੪॥ ਬੀਚ ਕਚਹਿਰੀ ਪਰਦਾ ਪਾਰਾ। ਦੇਸ਼ ਬਿਦੇਸ਼ਨਿ ਮਹਿੰ ਭਾ ਖ਼੍ਵਾਰ।ਘਰ ਤਜਿ ਨਿਕਸੀ,ਗਯੋ ਇਮਾਨ[10]। ਪੁਨ ਆਨਹਿ, ਕਜਾ ਕਹਹਿ ਜਹਾਨ ?॥੧੫॥ਧਰੋ ਮੌਨ ਨਹਿੰ ਜ਼ਿਕਰ ਚਲਾਵਹੁ। ਅਪਨੋ ਕਰਜੋ ਪਾਇ ਪਛੁਤਾਵਹੁ'। ਸੁਨਿ ਕਾਜ਼ੀ ਮੁਖ

---

[1]ਰੋ ਕੇ ਕਹਿੰਦੇ ਦੀ ਗੱਲ ਪਾਤਸ਼ਾਹ ਨੇ ਸਮਝੀ ਨਾਂ। [2]ਤਾੜਦਾ ਸੀ ਕਿਸੇ ਨੂੰ। [3]ਪਟਕਾ ਕੇ ਮਾਰੀ। [4]ਰੌਲਾ ਪਾਂਵਦਾ ਹੈ। [5]ਕਿਹਾ (ਪਾਤਸ਼ਾਹ ਨੂੰ)। [6]ਰੋਜ਼ ਮਾਰਦਾ ਸੀ। [7]ਨਰ ਤੇ ਇਸਤ੍ਰੀਆਂ। [8]ਭਾਵ ਜਹਾਂਗੀਰ ਨੂੰ। [9]ਅੜਨਾ। [10](ਇਕ) ਘਰ ਛੱਡ ਗਈ (ਦੂਜੇ) ਦੀਨ ਛੱਡ ਬੈਠੀ, ਭਾਵ ਮਜ਼ਹਬ ਬਦਲ ਲਿਆ।

ਨੀਚੇ ਕਰਸੋ। ਕਹੋ ਸ਼ਾਹ ਕੋ ਅਤਿ ਦੁਖ ਭਰਸੋ ॥ ੧੬ ॥-ਬੋਲਨ ਤੇ ਭੀ ਮੋਹਿ ਹਟਾਯੋ-।ਧਰੀ ਪਾਗ ਸਿਰ ਹਟਿ ਕਰਿ ਆਯੋ।ਰਿਦੇ ਬਿਚਾਰਤਿ-ਕਜਾ ਇਹ ਭਯੋ। ਜਿਤ ਕਿਤ ਤੇ ਸੰਕਟ ਹੁਇ ਗਯੋ ॥ ੧੭ ॥ ਦਸ ਸਹੱਸ੍ਰ ਜੋ ਦਰਬ ਸਰਬ ਹੈ। ਰਾਖਹਿ ਗੁਰੂ ਗਹੀਰ[1] ਗਰਬ ਹੈ।ਮੁਝਕੋ ਜਾਨਹਿ ਤ੍ਰਿਣ ਸਮ ਰੰਕ। ਅਬਿ ਕੈਸੇ ਕਰਿ ਧਰੈ ਅਤੰਕ[2] ?॥੧੮॥ਦੇਹਿ ਨ ਧਨ, ਤਨੁਜਾ ਲੈ ਗਯੋ। ਮਰਨ ਮਨਿੰਦ ਮੋਹਿ ਕਰਿ ਗਯੋ।ਜਿਸ ਕੋ ਜਤਨ ਨ ਅਬਿ ਕਛੁ ਬਨੈ। ਪਲਟਾ, ਗਹਨਿ ਕਿ ਪ੍ਰਾਨਨ ਹਨੈ[3] ॥ ੧੯ ॥ ਸ਼ਾਹੁਜਹਾਂ ਪਰ ਹੁਤੋ ਭਰੋਸਾ। ਸੋ ਉਚਰਨਿ ਲਾਗਸੋ ਮਮ ਦੋਸ਼ਾ।ਕਹਾਂ ਖੁਦਾਇ ਕੀਨਿ ਸੰਗ ਮੇਰੇ। ਸੰਕਟ ਹੇਰਤਿ ਹੋਂ ਚਹੁੰਫੇਰੇ ॥ ੨੦ ॥ ਸਕਲ ਕੁਟੰਬ ਰੁਦਤਿ ਕਰਿ ਨੇਹੂ। ਅਸ ਬਿਛੁਰੀ ਜੋ ਮਿਲਹਿ ਨ ਕੇਹੂ-। ਰਿਦੈ ਬਿਸੂਰਿ ਬਿਸੂਰਿ ਪਰਸੋ ਹੈ।ਗੁਰੂ ਦ੍ਰੋਹ ਤੇ ਕਸ਼ਟ ਪਰਸੋ ਹੈ ॥ ੨੧ ॥ ਬਹੁਰ ਨ ਜ਼ਿਕਰ ਕਰਸੋ ਕਿਸ ਥਾਨ। ਜਾਨਤਿ-ਲਾਜਹੋਤਿ ਮਮਹਾਨ-।ਸ਼ਾਹੁਜਹਾਂ ਆਛੀ ਮਨਚੀਨ।ਖਾਨਵਜ਼ੀਰ ਸਰਾਹਨਿ ਕੀਨਿ॥੨੨॥ 'ਤੈਂ ਆਛੀ ਮਸਲਤਿ ਕਹਿ ਦਈ। ਜਿਸ ਤੇ ਬਛੀ ਬਾਤਿ ਨਹਿੰ ਭਈ। ਗੁਰ ਸੋਂ ਪਰੈ ਅਚਾਨਕ ਬੈਰ। ਜਿਸ ਤੇ ਬਿਨਸਹਿ ਤਨ ਕੀ ਖ਼ੈਰ ॥੨੩॥ ਕਾਜ਼ੀ ਕਰਮ ਕਰੇ ਕੁਰਿਆਰੇ। ਬਿਗਰਤਿ ਗਰ ਪਰ ਜਾਤਿ ਹਮਾਰੇ। ਕਜਾ ਲੈਨੋ ਕਜਾ ਦੇਨੋ ਤਿਨ ਸੋਂ। ਕਹਨਿ ਵਾਕ ਤੇ ਛਰੀ-ਅਹਿ ਜਿਨ ਸੋਂ' ॥੨੪॥ ਸੁਨਿ ਵਜ਼ੀਰਖਾਂ ਪੁਨ ਸਮੁਝਾਵੈ। 'ਰਾਵਰਿ ਕੁਸ਼ਲ ਸਭਿਨਿ ਕੋ ਭਾਵੈ। ਹਜ਼ਰਤ ! ਬਡੇ ਪਿਤਾ ਜੁ ਤੁਮਾਰੇ। ਤਿਨ ਢਿਗ ਚੰਦੂ ਛਲ ਬਲ ਧਾਰੇ॥੨੫॥ ਕਰਤਿ ਬੈਰ ਗੁਰੂ,ਸ਼ਾਹ ਸਿਖਾਏ। ਤਬੈ ਗੁਆਲਿ-ਅਰ ਮਹਿੰ ਪਹੁੰਚਾਏ। ਚਾਲੀ ਦਿਨ ਬੀਤੇ ਜਿਸ ਕਾਲ। ਹਜ਼ਰਤ ਹੇਰੇ ਸ਼ੇਰ ਕਰਾਲ ॥ ੨੬ ॥ ਨਿਸ ਮਹਿੰ ਤ੍ਰਾਸਤਿ ਰਿਦੇ ਬਿਲੰਦ। ਸਿਮਰਤਿ ਭੇ ਸ਼੍ਰੀ ਹਰਿ ਗੋਬਿੰਦ। ਰੱਛਾ ਕਰੀ ਧਾਇ ਕਰਿ ਆਇ। ਦੋਨਹੁੰ ਕੇਹਰਿ ਦਏ ਹਟਾਇ ॥੨੭॥ ਤਬਹਿ ਹਕਾਰਨਿ ਚਾਹੇ ਪਾਸ। ਮਹਿਪਾਲਕ ਕੈਦੀ ਤਹਿੰ ਬਾਸ। ਗੁਰੂ ਕਹਸੋ-ਛੂਟਹਿੰ ਮਹਿਪਾਲ।ਹਮਰੋ ਦਰਸ ਹੋਇ ਤਿਸ ਕਾਲ-॥ ੨੮ ॥ ਹੁਤੀ ਜ਼ਰੂਰ ਹਕਾਰਨਿ ਕੇਰੀ। ਛੋਰੇ ਨ੍ਰਿਪ ਬਾਵਨ ਤਿਸ ਬੇਰੀ। ਨਿਕਟਿ ਹਕਾਰਿ ਕੀਨਿ ਸਨਮਾਨ। ਜਸੋਂ ਗੁਰ ਕਹਸੋ ਸੁ ਹਜ਼ਰਤ ਮਾਨਾ॥

[1]ਭਾਰੀ। [2]ਦੁਖ ਮੇਰਾ ਡਰ ਕੀਕੂੰ ਮੰਨੇ। [3]ਬਦਲਾ ਲੈਣ ਦਾ-ਫੜਨ ਦਾ, ਅਥਵਾ ਪ੍ਰਾਣਾਂ ਦੇ ਨਾਸ਼ ਦਾ।

੨੯ ॥ ਤਿਨ ਕੇ ਸੰਗ ਬਿਰੋਧ ਉਠਾਵਨਿ। ਨਹਿੰ ਆਛੀ ਤੁਮ ਕੋ, ਸੁਖ ਪਾਵਨਿ[1]। ਨਿਜ ਅਨਜਾਨ ਪਨੋ ਕਰਿ ਮੰਦ। ਖੋਇ ਆਬਰੂ ਹੁਤੀ ਬਿਲੰਦ ॥ ੩੦ ॥ ਤਿਸ ਕੋ ਕਹੋ ਆਪ ਕਯੋਂ ਕਰਤੇ। ਜਿਸ ਕੋ ਕਰਮ ਹੁਤੋ ਸੋ ਥਰਤੇ[2]। ਇਮ ਕਹਿ ਸੁਨਿਕੈ ਭਜਨੋ ਬ੍ਰਿਤੰਤ। ਚਿਤ ਮਹਿੰ ਚਿਤਵਨੋ ਨਹੀਂ ਕਦੰਤ ॥ ੩੧ ॥ ਇਹ ਸਗਰੀ ਸੁਧਿ ਕਹਿ ਲਿਖਵਾਈ। ਗੁਰ ਢਿਗ ਖਾਨ ਵਜ਼ੀਰ ਪਠਾਈ। ਆਯੋ ਲਵਪੁਰਿ ਤੇ ਚਲਿ ਚਾਰ[3]। ਸਿੱਖ ਪ੍ਰਤੀਖਤਿ ਹੁਤੇ ਉਦਾਰ ॥ ੩੨ ॥[4]–ਕਾਜ਼ੀ ਕੁਛ ਉਤਪਾਤ ਉਠਾਵੈ।ਕਹੈ ਸ਼ਾਹੁ ਸੋਂ ਚਮੂੰ ਪਠਾਵੈ। ਪਰਹਿ ਜੰਗ ਗਨ ਸੁਭਟਨਿ ਹਾਨੀ। ਸਤਿਗੁਰ ਮਿਟਹਿੰ ਨ, ਜਾਇ ਸੁ ਜਾਨੀ[5]–॥ ੩੩॥ ਚਿੰਤਾ ਬਸੀ ਮਸੰਦ ਬਿਲੰਦ।–ਬਿਗਰਿ ਜਾਹਿੰਗੇ ਕਾਰਜ ਬ੍ਰਿੰਦ–। ਸ਼੍ਰੀ ਗੰਗਾ ਢਿਗ ਜਾਇ ਸੁਨਾਵਤਿ:–'ਐਸੀ ਬਾਤ ਨ ਕਿਮ ਮਨ ਭਾਵਤਿ ॥ ੩੪ ॥ ਕੀਨਿ ਅਨੁਚਿਤ ਅਧੋ ਪੁਨ ਕਾਜ਼ੀ। ਕਰਨੋ ਹਾਸ ਤਿਸ, ਭਯੋ ਵਿਰਾਜੀ[6]। ਗਯੋ ਪੁਕਾਰਨਿ ਸ਼ਾਹੁ ਸਮੀਪ। ਸੁਨਤਿ ਰਿਸਹਿ ਭੇਜਹਿ ਅਵਨੀਪ[7] ॥ ੩੫ ॥ ਚਮੂੰ ਬ੍ਰਿੰਦ ਜਬਿ ਚੜ੍ਹ ਕਰਿ ਆਵੈ। ਗੁਰ ਆਗੇ ਤੇ ਜੰਗ ਮਚਾਵੈਂ। ਨਹੀਂ ਦੇਸ਼ ਕੋ ਰਾਜ ਹਮਾਰੇ। ਲਰਨਿ ਹੇਤੁ ਨਹਿੰ ਲਸ਼ਕਰ ਭਾਰੇ॥ ੩੬॥ ਸ਼ਾਹੁ ਸੰਗ ਕਿਮ ਸਮਤਾ ਹੋਇ। ਚਲਹਿੰ ਪਲਾਇ ਭਜਹਿੰ ਪੁਰਿ ਸੋਇ। ਪਿਤਾ ਪਿਤਾਮੇ ਕੋ ਇਸਥਾਨ। ਛੁਟਿ ਜੈ ਹੈ ਤਬਿ ਬਸਹਿੰ ਇਹਾਂ ਨ'॥ ੩੭॥ ਸੁਨਿ ਸੁਨਿ ਮਾਤ ਗੰਗ ਪਛੁਤਾਇ। ਕਹੈ ਕਿ 'ਹਮ ਤੇ ਹੈ ਨ ਉਪਾਇ। ਪੰਚ ਗੁਰੂ ਪੂਰਬ ਜੇ ਭਏ। ਸ਼ਾਂਤਿ ਰੂਪ ਸਿੱਖੀ ਬਿਦਤਏ ॥ ੩੮ ॥ ਇਨਹੂੰ ਤਖਤ ਰਚਿ ਆਯੁਧ ਧਾਰੇ। ਸੋ ਕਬਹੂੰ ਰਣ ਰਚਹਿੰ ਅਖਾਰੇ।ਮੈਂ ਬਹੁ ਕਹਯੋ ਰਹੀ ਸਮੁਝਾਇ।–ਹੇ ਸੁਤ ਤੁਮ ਨਹਿੰ ਇਹ ਥਨਿ ਆਇ–॥੩੯॥ ਉੱਤਰ ਦੇਤਿ ਕਿ–ਬਸਿ ਨਹਿੰ ਮੋਰੇ। ਜੇ ਬਸਿ ਹੋਇ ਤ ਦੇਵੋਂ ਮੋਰੇ–।ਸਰਬ ਪੂਕਾਰ ਆਪਿ ਸੋ ਸਜਾਨਾ। ਪਰਹਿ ਬਿਗਾਰ ਹੋਹਿ ਰਣ ਥਾਨਾ ॥ ੪੦ ॥ ਕਰਹਿ ਉਪਾਇ ਆਪ ਹੀ ਸੋਈ। ਹਮ ਤੁਮ ਤੇ ਅਬਿ ਹੋਹਿ ਨ ਕੋਈ। ਜੌ ਤੁਮ ਤੇ ਸਮੁਝਾਯਹੁ ਜਾਇ। ਕਹਹੁ ਜਾਇ ਦਿਹੁ ਜੰਗ ਮਿਟਾਇ ॥੪੧॥ ਮਮ ਦਿਸ਼ਿ ਤੇ ਤੁਮ ਕਰਹੁ ਉਚਾਰਨਿ। ਨਹਿੰ ਨੀਕੇ ਕਰਿਬੇ ਰਣ ਕਾਰਨ"। ਸੁਨਤਿ ਮਸੰਦ ਗਏ ਸਮੁਦਾਇ। ਹਾਥ ਜੋਰਿ ਬੰਦਨ ਕਰਿ ਪਾਇ ॥ ੪੨ ॥ ਉਦਤਿ

---

[1]ਸੁਖ ਪਾਵਣਾ ਕਰੋ। [2]ਦੂਰ। [3]ਸਿੱਖਾਂ ਨੇ ਵਿਚਾਰ ਕੀਤੀ। [4]ਸਤਿਗੁਰਾਂ ਨੇ ਟਲਣਾ ਨਹੀਂ, (ਇਹ ਗੱਲ) ਜਾਣੀਂਦੀ ਪਈ ਹੈ। [5]ਗੁੱਸੇ। [6]ਬਾਦਸ਼ਾਹ ਭੇਜੇਗਾ (ਸੈਨਾ)। [7]ਰਣ ਕਰਨੇ।

ਭਏ ਜਥਿ ਕਹਿਬੇ ਕਾਰਨ। ਇਤਨੇ ਮਹਿੰ ਕਿਯ ਚਾਰ ਨਿਹਾਰਨਿ। ਤਿਨ ਦਿਸ਼ਿ ਤੇ ਰੁਖ ਫੇਰਨਿ ਕੀਨਿ। ਕਾਗਦ ਦੀਨਿ, ਸਿੱਖ ਨੈ ਲੀਨਿ ॥ ੪੩ ॥ ਪਠਿ ਸਗਰੋ ਪਰਸੰਗ ਸੁਨਾਯੋ। ਸੁਨਤਿ ਸਭਿਨਿ ਮਨ ਆਨੰਦ ਪਾਯੋ। ਢਿਗ ਗੰਗਾ ਸੁਧਿ ਤੁਰਤ ਪਠਾਈ। ਜਾਨੀ ਭਲੀ ਰਿਦੇ ਹਰਖਾਈ ॥੪੪॥ ਸਭਿ ਕੇ ਚਿਤ ਕੀ ਚਿੰਤ ਬਿਨਾਸੀ। ਅਪਨੋ ਬਸਨ ਲਖਯੋ ਅਬਿਨਾਸ਼ੀ[1]। ਹੋਤਿ ਭਏ ਬਹੁ ਮੰਗਲਚਾਰ। ਹਰਿਮੰਦਿਰ ਅਰਦਾਸ ਉਚਾਰਿ ॥ ੪੫ ॥ ਪੰਚਾਮ੍ਰਿਤ ਬਨਵਾਵਹਿ ਕੋਈ। 'ਮਿਟਯੋ ਬਖੇਰਾ ਬਸਿਬੋ ਹੋਈ'। ਸ਼੍ਰੀ ਸਤਿਗੁਰ ਕੋ ਟੇਕਹਿੰ ਮਾਥ। 'ਸਭਿ ਕਰਿ ਸਕਹੁ ਆਪ ਕੇ ਹਾਥ' ॥ ੪੬ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਪਾਤਸ਼ਾਹ ਤੇ ਕਾਸ਼ੀ ਪੁਕਾਰ ਕੀ ਸੁਧਿ ਆਵਨ' ਪ੍ਰਸੰਗ ਵਰਨਨੰ ਨਾਮ ਪੰਚਵਿੰਸਤੀ ਅੰਸੂ ॥ ੨੫ ॥

੨੬. [ਦੂਸਰੇ ਵਿਵਾਹ ਦੀ ਤਿਆਰੀ]।

ਦੋਹਰਾ ॥ ਰਾਮਦਾਸ ਪੁਰਿ ਕੇ ਬਿਖੈ ਸ਼੍ਰੀ ਹਰਿਗੋਬਿੰਦ ਬਾਸ। ਮਨ ਭਾਵਤਿ ਨਿਸ ਦਸੋਸ ਮਹਿੰ ਬਿਲਸਤਿ ਬਹੁਤ ਬਿਲਾਸ ॥ ੧ ॥ ਚੌਪਈ ॥ ਆਯੁਧ ਬਿੱਦਜਾ ਕੋ ਅੱਭਜਾਸੁ। ਨਿਤ ਕਰਾਇੰ ਗਨ ਜੋਧਨਿ ਪਾਸੁ। ਅਨਿਕ ਪ੍ਰਕਾਰ ਆਪ ਭੀ ਕਰੈਂ। ਛੋਰਿ ਤੁਫੰਗ ਤੁਰੰਗਨਿ ਚਰੈਂ ॥ ੨ ॥ ਹਯ ਧਵਾਇ ਤੋਮਰ ਕੋ ਫੇਰਨਿ। ਕਰਹਿੰ ਪ੍ਰਹਾਰ ਨਿਸ਼ਾਨੋ ਹੇਰਨਿ। ਤਰਵਾਰਨਿ ਕੋ ਵਾਰ ਕਰੰਤੇ। ਬਾਨ ਮਹਾਨ ਕਮਾਨ ਖਿਚੰਤੇ ॥ ੩ ॥ ਕਬਿ ਘੋਰੇ ਪਰ ਕਬਿ ਹੁਇਂ ਖਰੇ। ਵਾਰ ਅਨੇਕ ਪ੍ਰਹਾਰਨਿ ਕਰੇ। ਸੁਭਟ ਕਰਹਿੰ ਗੁਰੁ ਕੋ ਦਰਸਾਵੈਂ। ਤੋਮਰ ਤੀਰ ਤੁਫੰਗ ਚਲਾਵੈਂ ॥ ੪ ॥ ਸਿਪਰ ਖੜਗ ਕੋ ਦਾਵਨਿ ਪੇਲੈ[2]। ਅਰਹਿੰ ਏਕ ਕੋ ਦੁਤੀ ਧਕੇਲੈ। ਹੋਇ ਮੰਡਲਾਕਾਰ[3] ਚਲਾਇੰ। ਕਰਹਿੰ ਸ਼ੀਘ੍ਰਤਾ ਇਤਉਤ ਧਾਇ ॥੫॥ ਮਨਹੁ ਪਰਤਿ ਹੈਂ ਮੱਲਨ[4] ਅਖਾਰਾ। ਭਾਵ ਦਾਵ[5] ਕਰਿ ਅਨਿਕ ਪ੍ਰਕਾਰਾ। ਬਹੁਤ ਸ਼ੀਘ੍ਰਤਾ ਕਰਿ ਦਿਖਰਾਵੈਂ। ਕਿਧੌਂ ਲੱਛ ਕੋ ਮਾਰਿ ਗਿਰਾਵੈਂ ॥ ੬ ॥ ਤਿਹ ਪਿਖਿ 'ਸਾਧ ਸਾਧ' ਗੁਰ ਕਹੈਂ। ਕਰਹਿੰ ਰਿਝਾਵਨਿ ਬਖਸ਼ਿਸ਼ ਲਹੈਂ। ਇਸ ਪ੍ਰਕਾਰ ਸ਼ਸਤ੍ਰਨਿ ਅੱਭਜਾਸੁ। ਹੋਹਿ ਨਿਤਾਪ੍ਰਤਿ ਅਧਿਕ ਪ੍ਰਕਾਸੁ ॥ ੭ ॥ ਦੇਸ਼ ਬਿਦੇਸ਼ਨਿ ਮਹਿੰ

---

[1]ਆਪਣਾ ਵੱਸਣਾ ਅਟੱਲ ਜਾਣਿਆਂ। (ਅ) ਲਖਿਆ ਕਿ ਆਪਣੇ ਵਸ ਦੀ ਗੱਲ ਨਹੀਂ ਸੀ, (ਤੇ ਜੋ ਗੱਲ ਹੋ ਗਈ ਸੀ) ਸੋ ਹੁਣ ਨਾਸ਼ ਹੋਈ (ਮੁੱਕ ਗਈ)। (ਏ) ਜਾਣਿਆਂ ਕਿ ਆਪਣੇ ਵਸ ਦੀ ਗੱਲ ਤਾਂ ਨਹੀਂ ਸੀ, ਪਰ (ਅਬਿਨਾਸ਼ੀ=) ਵਾਹਿਗੁਰੂ ਜੀ ਨੇ (ਆਪ ਸਹਾਇਤਾ ਕੀਤੀ ਹੈ)। [2]ਦਾਵਾਂ ਨੂੰ ਰੋਕਦੇ ਹਨ। [3]ਗੋਲਾਕਾਰ। [4]ਪਹਿਲਵਾਨ ਦਾ। [5]ਦਾਵ ਦੇ ਪ੍ਰਕਾਰ।

ਜਸੁ ਫੈਲਾ। ਬਖਸ਼ਤਿ ਬਹੁ ਧਨ ਸ਼੍ਰੀ ਗੁਰ ਛੈਲਾ। ਸੁਨਿ ਸੁਨਿ ਸੁਭਟ ਆਨਿ ਗਨ ਰਹੈਂ। ਜੇ ਬਹੁ ਸ਼ਸਤ੍ਰਨਿ ਬਿੱਦਯਾ ਲਹੈਂ॥੮॥ਸੈਗਤਿ ਸਿੱਖ ਦੇਸ਼ ਪਰਦੇਸ਼ੀ। ਆਇ ਨਿਤਾਪ੍ਰਤਿ ਭੀਰ ਵਿਸ਼ੇਸ਼ੀ। ਅਨਿਕ ਕਾਮਨਾ ਪੂਰਨ ਕਰਨੀ। ਜਨ ਪਰ ਭੀਰ ਪਰਹਿ ਸੋ ਹਰਨੀ ॥ ੯ ॥ ਬੈਠਿ ਦਿਵਾਨ ਦਰਸ ਕੌ ਦੈਨਾ। ਲੈਨਿ ਸਕਲ ਸੁਧਿ ਹਯ ਗਨ, ਸੈਨਾ। ਜਹਿਂ ਕਹਿਂ ਮਹਿ ਮਹਿ ਦਾਸਨਿ ਕਾਜੂ। ਸਿਮਰਹਿਂ ਗੁਰੂ ਗਰੀਬ ਨਿਵਾਜੂ॥੧੦॥ ਸਭਿ ਥਲ ਜਾਇ ਸਹਾਇਕ ਹੋਨਾ। ਨਿਜ ਜਨ ਕੌ ਦਿਖਾਇ ਕਬਿ ਭੌ ਨਾ। ਵਹਿਰ ਅਖੇਰ ਬ੍ਰਿੱਤ ਕਬਿ ਜਾਵੈਂ। ਕਾਨਨ ਮਹਿਂ ਜੀਵਨਿ ਕੌ ਘਾਵੈਂ॥੧੧॥ ਸ਼ਲਖ ਤੁਫੰਗਨਿ ਗਨ ਕੀ ਹੋਇ। ਮੰਗਲ ਨਾਨਾ ਸਮੈ ਸੁ ਦੋਇ। ਕਰਹਿਂ ਸੁਧਾ-ਸਰ ਮੱਜਨ ਜਾਇ। ਸ਼੍ਰੀ ਹਰਿਮੰਦਿਰ ਦਰਸ਼ਨ ਪਾਇ ॥ ੧੨ ॥ ਬੰਦਤਿ ਕਰਹਿਂ ਪ੍ਰਕਰਮਾ ਚਾਰ। ਅਲਪ ਸਮੈ ਠਹਿਰਹਿਂ ਦਰਬਾਰ।–ਅਦਬ ਨ ਰਹਹਿ ਥਿਰੇ ਚਿਰ ਕਾਲੂ–। ਇਮ ਲਖਿ ਕਰਿ ਉਠਿ ਆਇਂ ਕ੍ਰਿਪਾਲੂ॥੧੩॥ ਤਖਤ ਅਕਾਲ ਬਿਸਾਲ ਸਥਾਨ। ਬੈਠਹਿਂ ਗੁਰੂ ਲਗਾਇ ਦਿਵਾਨ। ਸੈਧਨਾ ਭਏ ਮਹਿਲ ਨਿਜ ਜਾਵੈਂ। ਤਹਿਂ ਦਮੋਦਰੀ ਸੇਵ ਕਮਾਵੈ ॥ ੧੪ ॥ ਗਨ ਦਾਸੀ ਕੌ ਬਰਜਨਿ ਕਰੈ। ਨਿਜ ਕਰ ਤੇ ਸੋਵਨਿ ਰੁਚਿ ਧਰੈ। ਨੀਰ ਪਖਾਰਹਿ ਪਦ ਅਰਬਿੰਦ। ਪੋਂਛਹਿ ਪਟ ਸੋਂ ਪ੍ਰੇਮ ਬਿਲੰਦ ॥ ੧੫ ॥ ਲਏ ਬੀਜਨਾ ਹਾਂਕਤਿ ਪੌਨ। ਚਾਂਪੀ ਕਰਹਿ ਚਰਣ ਜੁਗ ਲੌਨ। ਇੱਤਯਾਦਿਕ ਸੇਵਾ ਕਰਿ ਸਾਰੀ। ਕਰਹਿ ਪ੍ਰਸੰਨ ਰਹਹਿ ਅਨੁਸਾਰੀ॥ ੧੬ ॥ ਕਬਿ ਕਬਿ ਮਾਤ ਗੰਗ ਢਿਗ ਜਾਹਿਂ। ਬਿਵਹਾਰਨ ਕੀ ਥਾਤਿ ਉਮਾਹਿ। ਸੁਤ ਸੁੰਦਰ ਕੌ ਪਿਖਿ ਹਰਖੰਤੀ। ਜੋਧਾ ਬਲੀ ਬਡੋ ਪਰਖੰਤੀ॥੧੭॥ ਬਹੁ ਸਨੇਹ ਤੇ ਕਰਹਿ ਉਚਾਰਨਿ। ਮਧੁਰ ਬਚਨ ਸੁਤ ਕੇ ਅਨੁਸਾਰਨਿ। ਇਮਿ ਜਬਿ ਬੀਤਯੋ ਕੇਤਿਕ ਕਾਲ। ਗੰਗ ਮਾਤ ਨੇ ਸੁਧਿ ਸੰਭਾਲ॥੧੮॥–ਬਾਕ ਸਫਲ ਬਡ ਗੁਰੂ ਕੋ ਭਯੋ। ਸੋ ਕਰਿ ਗ੍ਰੰਥ ਬਿਖੈ ਲਿਖਿ ਦਯੋ। 'ਵਧੀ ਵੇਲਿ ਬਹੁ ਪੀੜ੍ਹੀ ਚਾਲੀ॥ ਧਰਮ ਕਲਾ ਹਰਿ ਬੰਧਿ ਬਹਾਲੀ'॥ ੧੯ ॥ ਅਬਿ ਲੌ ਪੌਤ੍ਰ ਨਹੀਂ ਉਪਜਯੋ। ਨਹੀਂ ਬਿਲੋਚਨ ਮੈਂ ਪਿਖਿ ਲਯੋ। ਨਹੀਂ ਕਾਮਨਾ ਪੂਰਨ ਹੋਈ। ਜਬਿ ਲੌ ਸੁਤ ਕੌ ਸੁਤ ਨਹਿਂ ਜੋਈ–॥੨੦॥ਕੇਤਿਕ ਦਿਨ ਲੌ ਚਿਤਵਤਿ ਰਹੀ॥ਇਕ ਦਿਨ ਗੁਰੂ ਪੁੱਤ੍ਰ ਸੋਂ ਕਹੀ॥'ਸਫਲ ਬਾਕ ਨਿਜ ਪਿਤਾ ਤੁਮਾਰੇ। ਬੰਸ ਬਧਾ-ਵਨਿ ਹੇਤੁ ਉਚਾਰੇ ॥ ੨੧ ॥ ਤਿਨ ਪਰ ਹੈ ਮੋਰੋ ਬਿਸਵਾਸੇ। ਬਡੋ ਬੰਸ ਜਗ

ਬਿਖੈ ਪ੍ਰਕਾਸੈ। ਤਉ ਏਕ ਚਿੰਤਾ ਚਿਤ ਧਾਰੌਂ। ਤੁਮ ਸੁਤ ਹੁਇ ਮੈਂ ਨੈਨ ਨਿਹਾਰੌਂ॥੨੨॥ ਹੈ *ਬਿਪਰੀਤਿ ਪ੍ਰੀਤਿ ਉਰ ਮੇਰੇ[1]। ਚਹੌਂ ਕਿ ਸੁਤ ਕੋ ਸੁਤ ਲਿਉਂ ਹੇਰੇ।ਸਭਿ ਸਿੱਖਿਨਿ ਕੀ ਪੂਰੋ ਆਸ।ਕਸੋਂ ਮਨ ਮੇਰੋ ਕਰਹੁ ਨਿਰਾਸ ॥੨੩॥ ਨਿਜ ਸੁਤਿ ਕੋ ਦਿਖਰਾਵਨਿ ਕਰੀਅਹਿ। ਅਧਿਕ ਪ੍ਰਮੋਦ ਕੁਟੰਬ ਮਹਿੰ ਧਰੀਅਹਿ'। ਸੁਨਿ ਬੋਲੇ ਸ਼੍ਰੀ ਹਰਿਗੋਬਿੰਦ। 'ਪੂਰਹਿ ਸਤਿਗੁਰੁ ਆਸਾ ਬ੍ਰਿੰਦ॥੨੪॥ਤੁਮ ਹੋ ਬਡੇ ਆਸ਼ਿਖਾ ਦੇਹੁ।ਬਧੈ ਬੰਸ ਲੀਜਹਿ ਸੁਖਏਹੁ। ਕੇਤਿਕ ਦਿਨ ਮਹਿੰ ਪੋਤ੍ਰ ਨਿਹਾਰਹੁ। ਪੁਰਹੁ ਮਨੋਰਥ ਆਨੰਦ ਧਾਰਹੁ' ॥ ੨੫॥ ਸੁਨਿ ਹਰਖਤਿ ਹੋਈ ਮਨ ਗੰਗਾ। ਨਿਸ਼ਚੇ ਥਿਰਸੋ ਅਨੰਦ ਉਮੰਗਾ। –ਪਿਖੌਂ ਪੋਤ੍ਰ ਕੋ ਸੁਤ ਨੇ ਭਾਖਾ।ਪੁਰਨ ਹੋਇ ਮੋਰਿ ਅਭਿਲਾਖਾ–॥੨੬॥ਨਿਸ ਮੈਂ ਨਿਤ ਦਮੋਦਰੀ ਸੇਵੈ। ਦਰਸ਼ਨ ਤੇ ਆਨੰਦ ਕੋ ਲੇਵੈ। ਧਰਜੋ ਗਰਭ ਕੋ ਤੇਜ ਬਿਲੰਦ। ਦਿਨਪ੍ਰਤਿ ਜਥਾ ਦੂਜ ਕੋ ਚੰਦ ॥ ੨੭ ॥ ਸਭਿ ਮਹਿੰ ਬਿਦਤਿ ਭਈ ਇਹ ਬਾਤਿ। ਅਧਿਕ ਅਨੰਦਤਿ ਗੰਗਾ ਮਾਤ। ਉਤਸਵ ਰਚੇ ਅਨੇਕ ਪ੍ਰਕਾਰਾ। ਸੁਨਿ ਹਰਖਜੋ ਸਗਰੋ ਪਰਵਾਰ॥੨੮॥ ਲੈ ਦਮੋਦਰੀ ਗੰਗਾ ਸੰਗਿ। ਸ਼੍ਰੀ ਹਰਿਮੰਦਰ ਗਈ ਉਮੰਗਿ। ਹਾਥ ਜੋਰਿ ਕਰਿ ਮਾਥ ਟਿਕਾਯੋ। 'ਬੰਸ ਬ੍ਰਿੱਧ ਹਿਤ ਬਾਕ ਅਲਾਯੋ[2] ॥੨੯॥ ਸਰਬ ਮਨੋਰਥ ਕੇ ਤੁਮ ਦਾਤੇ। ਪ੍ਰੇਮੀ ਦਾਸਨਿ ਕੇ ਹਿਤ ਰਾਤੇ। ਕੁਲ ਬਰਧਕ ਗੁਨ ਜੁਤਿ ਸੁਤ ਦੀਜੈ। ਬਿਰਦ ਆਪਨੋ ਪ੍ਰਭੂ ਜਨੀਜੈ' ॥ ੩੦॥ ਏਵ ਮਨੋਰਥ ਮਨ ਮਹਿੰ ਧਾਰੇ।ਕਰਜੋ ਪ੍ਰਨਾਮ ਪ੍ਰਦੱਛਨ ਸਾਰੇ। ਖਰੇ ਹੋਇ ਅਰਦਾਸਿ ਕਰਾਈ।ਸਰਬ ਪ੍ਰਸਾਦਿ ਦੀਨਿ ਬਰਤਾਈ॥੩੧॥ਬਹੁਰ ਸਨੂਖਾ ਕੋ ਲੈ ਸੰਗਿ। ਅਧਿਕ ਉਮੰਗਤਿ ਹਟਿਕਰਿ ਗੰਗ। ਆਈ ਗ੍ਰੇਹਿ ਬਡੀ ਬਡਭਾਗਨਿ। ਪੋਤ੍ਰ ਪਿਖਨਿ ਹੋਈ ਅਨੁਰਾਗਨਿ॥੩੨॥ ਕਿਤਿਕ ਦਿਵਸ ਬੀਤੇ ਇਸ ਭਾਂਤੀ।ਆਈ ਬਹੁਰ ਬਨਾਹਤ† ਕੀ ਪਾਤੀ। ਹਰੀਚੰਦ ਗੁਰੁ ਸਸੁਰੋ ਦੂਜਾ।ਸ਼੍ਰੀ ਅਰਜਨ ਕੋ ਜਿਸਨੇ ਪੂਜਾ ॥ ੩੩ ॥ ਇਕ ਦਿਨ ਦੋਨਹੁੰ ਭਈ ਸਗਾਈ। ਚੰਦੂ ਸੁਤਾ ਕੀ ਜਥਹਿ ਹਟਾਈ। ਹਰੀਚੰਦ ਕੀ ਜੋ ਸੁ ਕੁਮਾਰੀ। ਬੰਸ ਅਲਪ ਕੀ ਸੁਤਾ ਬਿਚਾਰੀ॥ ੩੪ ॥ ਯਾਂ ਤੇ ਬਨਾਹ ਪ੍ਰਿਥਮ ਨਹਿੰ ਕਿਯੋ। ਸਮੋ ਜਾਨਿ ਕਾਗਦਿ ਪਠਿ

[1]ਮੇਰੇ ਦਿਲ ਦੀ ਉਲਟੀ ਜਿਹੀ ਪ੍ਰੀਤ ਹੈ (ਜੋ ਆਪ ਦੇ ਸਾਮ੍ਹਣੇ ਕਹਿੰਦੀ ਹਾਂ ਕਿ ਪੋਤ੍ਰਾ ਹੋਵੇ)। [2]ਕਹਿਆ ਸੀ। *ਪਾਃ–ਹੈ। †ਸ਼੍ਰੀ ਗੁਰੂ ਹਰਿਗੋਬਿੰਦ ਜੀ ਦੇ ਵਿਵਾਹ ਬਾਬਤ ਦੇਖੋ ਇਸ ਤੋਂ ਅਗਲੇ ਅੰਸੂ ਦੇ ਅੰਕ ੪੬ ਦੀ ਹੇਠਲੀ ਟੂਕ।

ਦਯੋ। 'ਮਾਸ ਵਿਸਾਖ ਪ੍ਰਿਥਮ ਦਿਨ ਮਾਂਹੀ'। ਲਿਖਿ ਭੇਜਨੋ ਸ਼੍ਰੀ ਗੰਗਾ ਪਾਹੀ ॥ ੩੫ ॥ ਸ਼ਾਦੀ ਪਰ ਸ਼ਾਦੀ ਅਹਿਲਾਦੀ[1]। ਵਧਿਤਿ ਸਮਾਜ ਅਧਿਕ ਗੁਰੁ ਗਾਦੀ। ਸੁਨਿ ਸੁਨਿ ਗੁਰ ਕੇ ਦਾਸ ਰੁ ਦਾਸੀ। ਅਤਿ ਅਨੰਦਤਾ ਰਿਦੇ ਪ੍ਰਕਾਸ਼ੀ ॥੩੬॥ ਸ਼੍ਰੀ ਗੰਗਾ ਕੋ ਦੇਤਿ ਬਧਾਈ। ਸਭਿ ਦਿਸ਼ਿ ਤੇ ਸ਼ਾਦੀ ਚੁਰਿ ਆਈ[2]। ਜੋ ਜੋ ਵਸਤੁ ਬਜ਼ਾਹੁ ਮਹਿੰ ਚਹੀਯਹਿ। ਨਗਰ ਸੁਧਾਸਰ ਤੇ ਨਹਿੰ ਲਹੀਯਹਿ ॥ ੩੭ ॥ ਤਿਨ ਹਿਤ ਬਿਧੀਏ ਕੋ ਦੇ ਦਰਬਾ। ਕਹਨੋ 'ਜਾਇ ਆਨਹੁ ਸ਼ੁਭ ਸਰਬਾ'। ਘ੍ਰਿਤ ਮਿਸ਼ਟਾਨ ਹੋਤਿ ਧਨ ਬ੍ਰਿੰਦ। ਜੇਠਾ ਅਰ ਲੇ ਅਪਰ ਮਸੰਦ ॥ ੩੮ ॥ ਸਗਲ ਭਾਂਤਿ ਕੇ ਅੰਨ ਅਨਾਏ। ਖਰਚ ਸਮੁਝਿ ਦਸ ਗੁਨ ਇਕਠਾਏ[3]। ਗੁਰੁ ਘਰ ਮਹਿੰ ਨਿਤ ਖਰਚ ਬਿਸਾਲਾ। ਆਇੰ ਹਜ਼ਾਰਹੁੰ ਨਰ ਸਭਿ ਕਾਲਾ ॥ ੩੯ ॥ ਲੇਨਿ ਦੇਨਿ ਸੰਭਾਰਨਿ ਕਰਨਾ। ਸਰਬ ਕਰਨੋ ਬ੍ਰਿੱਧ ਕੋ ਅਨੁਸਰਨਾ। ਗਨ ਮਸੰਦ ਜਿਤ ਕਿਤ ਕੋ ਧਾਏ। ਕਰੀ ਸਕਲ ਵਸਤੁ ਇਕ ਥਾਏਂ ॥ ੪੦ ॥ ਮੇਲ ਹਕਾਰਨ ਮਨੁਜ ਪਠਾਏ। ਗੋਇੰਦਵਾਲ ਖਡੂਰਿ ਸਿਧਾਏ। ਲਵਪੁਰਿ ਮਹਿੰ ਸੋਢੀ ਰਹਿੰ ਭਾਈ। ਸੁਧਿ ਬਧਾਹ ਕੀ ਜੁਰਤ ਪਠਾਈ ॥ ੪੧ ॥ ਬਹੁਰ ਗ਼ਾਮ ਮਉ[4] ਓਰ ਗਏ ਹੈਂ। ਸੁਨਿ ਸੁਨਿ ਸਭਿ ਕੋ ਅਨੰਦ ਭਏ ਹੈਂ। 'ਸ਼੍ਰੀ ਅਰਜਨ ਕੋ ਬਡੋ ਸਪੁਤ'। ਜਹਿੰ ਕਹਿੰ ਸੁਜਸੁ ਕਹਤਿ ਹੈਂ ਪੁਤ ॥ ੪੨ ॥ 'ਸਭਿ ਬਿਧਿ ਤੇ ਬਿਰਧਾਇ ਸਮਾਜਾ। ਸੈਨ ਸਕੇਲਿ ਬਨਨੋ ਮਹਾਂਰਾਜਾ। ਭਿਮਹੀ ਦੂਸਰ ਬਜ਼ਾਹਿ ਕਰਾਯਹੁ। ਪਤਿਸ਼ਾਹਨਿ ਤੇ ਚਰਨ ਪੁਜਾਯਹੁ ॥ ੪੩ ॥ ਕਾਜ਼ੀ ਤਨੁਜਾ ਕੋ ਅਪਰਾਧ। ਸ਼ਾਹੁ ਸੁਨਤਿ ਸਹਿ ਭੁਸ਼ਨਿ ਸਾਧ[5]। ਕਰਨੋ ਅਦਾਇਬ, ਕਛੁ ਨ ਕੀਨਾ। ਯਾਂਤੇ ਲਖੀਯਤਿ ਭੇ ਬਡਿ ਪੀਨਾ[6] ॥ ੪੪ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੌ 'ਬਰਾਤ ਉਤਸਵ' ਪ੍ਰਸੰਗ ਕਥਨੰ ਨਾਮ ਪ੍ਰਥਮੋਂਸੂ ਅੰਸੁ ॥ ੨੬ ॥

੨੭. [ਬਰਾਤ]।

ਦੋਹਰਾ ॥ ਸੁਨਿ ਸੁਨਿ ਗੁਰ ਉਤਸਾਹੁ ਕੋ ਮੇਲ ਭਯੋ ਆਮੋਦ[7]। ਆਵਨ ਕੋ ਤਯਾਰੀ ਕਰੀ ਠਾਨਤਿ ਹਾਸ ਬਿਨੋਦ ॥ ੧ ॥ ਚੌਪਈ ॥ ਇਕ ਤੌ ਕਰਨਿ ਸੁਧਾਸਰ ਮੱਜਨ। ਦਿਵਸ ਵਿਸਾਖੀ ਮੇਲਾ ਸੱਜਨ[8]। ਦੁਤੀਏ ਸਨਬੰਧੀ ਜੇ ਆਵੈਂ। ਸਭਿ ਸੋਂ ਮਿਲੈਂ ਅਨੰਦ ਉਪਜਾਵੈਂ ॥ ੨ ॥ ਤ੍ਰਿਤੀਏ ਸ਼੍ਰੀ ਗੁਰੁ ਹਰਿ

[1]ਖੁਸ਼ੀ ਉੱਤੇ ਖੁਸ਼ੀ ਅਨੰਦ ਦਾਇਕ। [2]ਖੁਸ਼ੀ ਨੇੜੇ ਆਈ। [3]ਭਾਵ ਖਰਚ ਦਾ ਤਖਮੀਨਾ ਲਾਕੇ ਉਸ ਤੋਂ ਦਸ ਗੁਣਾਂ ਇਕੱਠੇ ਕੀਤੇ। [4]ਮਾਤਾ ਗੰਗਾ ਜੀ ਦੇ ਪੇਕੇ ਪਿੰਡ ਦਾ ਨਾਮ। [5]ਚੁਪ ਵੱਟ ਗਿਆ। [6]ਵੱਡੇ ਬਲਵਾਨ। [7]ਬਹੁਤ ਖੁਸ਼ੀ, ਪ੍ਰਸੰਨ। [8]ਮਿੱਤ੍ਰਾਂ ਦਾ ਮੇਲ।

ਗੋਬਿੰਦ। ਮਿਲੇ ਪ੍ਰਥਮ ਭਾ ਕਾਲ ਬਿਲੰਦ। ਜਹਾਂਗੀਰ ਨੇ ਰਾਖੇ ਤੀਰ। ਰਹੇ ਨਿਕੇਤ ਨਹੀਂ ਬਰ ਬੀਰ॥੩॥ ਚੰਦੂ ਆਦਿਕ ਮਾਰਨਿ ਕਰੇ। ਮਾਨਹਿ ਸ਼ਾਹੁ ਅਦਬ ਕੌ ਧਰੇ। ਆਯੁਧ ਬਿੰਦਨਾ ਮਹਿ ਅੱਭਯਾਸੁ। ਇੱਤਯਾਦਿਕ ਭਾ ਸੁਜਸੁ ਪ੍ਰਕਾਸ਼ੁ ॥੪॥ ਸੁਨਿ ਸੁਨਿ ਪਿਖਨਿ ਹੋਤਿ ਚਿਤ ਚਾਉ। ਬਹੁਰ ਬਯਾਹੁ ਕੋ ਸਬਬ ਬਨਾਉ। ਧਾਂਤੇ ਬਹੁ ਅਨੰਦ ਜੁਤਿ ਸਬੈ। ਮਿਲਨੋ ਮੇਲ ਮਿਲਿ ਮੋਦਤਿ ਤਬੈ॥੫॥ ਕੁਲ ਭੱਲਯਨ ਕੀ ਗੋਇੰਦਵਾਲ। ਪਹੁੰਚੇ ਆਨਿ ਤ੍ਰਿਯਾ ਨਰ ਜਾਲ। ਤ੍ਰੇਹਣ ਕੁਲ ਖਡੂਰ ਤੇ ਆਏ। ਗੰਗ ਮਾਤ ਪਿਤ[1] ਮਉ ਤੇ ਧਾਏ ॥੬॥ ਅਪਰ ਮੇਲ ਲਵਪੁਰਿ ਤੇ ਆਦੀ। ਆਨਿ ਪਿਖੀ ਸੁੰਦਰ ਗੁਰ ਸ਼ਾਦੀ। ਜਥਾ ਜੋਗ ਮਿਲਿ ਸਭਿ ਹਰਖਾਏ। ਇਸਤ੍ਰੀ ਪੁਰਖ ਮੇਲ ਸਮੁਦਾਏ ॥ ੭ ॥ ਕਰਿ ਕਰਿ ਸਗੁਨ ਗੀਤ ਗੁਨ ਗਾਵੈਂ। ਕੌਤਕ ਕਰਤਿ ਅਨੇਕ ਸੁਹਾਵੈਂ। ਨੌਬਤ ਬਜਤਿ ਮੋਦ ਉਪਜਾਵਤਿ। ਉਤਸਵ ਸਕਲ ਦਿਸ਼ਿਨਿ ਦਿਸਿ ਆਵਤਿ[2] ॥ ੮ ॥ ਚਹੁੰਦਿਸ਼ਿ ਕੀ ਸੰਗਤਿ ਬਹੁ ਆਈ। ਸੁਨਿ ਪਿਖਿ ਬਯਾਹੁ ਮੁਦਤਿ ਅਧਿਕਾਈ*। ਅਨਗਨਿ ਭੀਰ ਸੁਧਾਸਰ ਹੋਈ। ਉਤਸਵ ਪਿਖਨੋ ਚਹਤਿ ਸਭਿ ਕੋਈ ॥੯॥ ਅਨਗਨ ਆਇ ਉਪਾਇਨ ਤਬੈ। ਬ੍ਰਿੰਦ ਮਸੰਦ ਸੰਭਾਰਤਿ ਸਬੈ। ਤਖਤ ਬਿਰਹਿੰ ਸ਼੍ਰੀ ਹਰਿ ਗੋਵਿੰਦ। ਤਮ ਹਤਿ ਮਾਰਤੰਡ ਮਾਨਿੰਦ[3] ॥ ੧੦ ॥ ਦਾਸਨ ਬਦਨ ਬਿਲੰਦ ਅਨੰਦਤਿ। ਅਰ-ਬਿੰਦਨਿ ਦ੍ਰੁਤਿ ਬ੍ਰਿੰਦ ਮਨਿੰਦਤਿ†।ਚੱਕ੍ਰਵਾਕ ਸਮ ਚਾਰਹੁੰ ਬਰਨਾ[4]। ਬਿਰਹ ਬਿਨਾਸ਼ਕ ਦਰਸ਼ਨ ਕਰਨਾ[5] ॥ ੧੧ ॥ ਗੁਰੁ ਦੇਖੀ ਪੇਚਕ ਸਮ[6] ਦੂਰੇ। ਤਿਮਰ ਦੰਭ ਹਤਿ ਬੇਮੁਖ ਮੁਰੇ[7]। ਬਡੋ ਦਿਵਾਨ ਲਗਤਿ ਸਭਿ ਓਰ। ਫਰਸ਼ ਹੋਤਿ ਪੁਰਬ ਚਹੁੰ ਕੋਰ ॥ ੧੨ ॥ ਚਾਮੀਕਰ ਚਿੱਤ੍ਰਤਿ ਗੁਲਜ਼ਾਰ[8]। ਬਿਜਨਾ[9] ਝੁਲਤਿ ਮੰਡਲਕਾਰ[10]।ਜਨੁ ਸੁਰਜ ਝੁਕਿ ਝੁਕਿ ਚਢਿ ਜਾਤਿ। ਚਮਕਤਿ ਚਾਰੁ ਚਲਤਿ ਚਪਲਾਤਿ [11] ॥੧੩॥ ਚਹੁੰਦਿਸ਼ਿ ਤੇ ਬੰਦਹਿੰ ਕਰ ਜੋਰਿ। ਚਾਰੁ ਚਮਰ ਢੋਰਤਿ ਜੁਗ ਓਰ। ਅਰਪਹਿੰ, ਖਰੇ ਹੋਹਿ ਅਰਦਾਸ।

[1]ਸ਼੍ਰੀ ਗੰਗਾ ਜੀ ਦੇ ਮਾਤਾ ਪਿਤਾ। [2]ਸਾਰਿਆਂ ਪਾਸਿਆਂ ਤੋਂ ਦਿਖਾਈ ਦੇ ਰਿਹਾ ਹੈ (ਅ) ਤਰਫੋਂ ਤਰਫਾਂ ਤੋਂ ਆਂਵਦਾ ਹੈ। [3]ਸੂਰਜਵਤ ਅਨ੍ਹੇਰਾ (ਰੂਪ ਅੱਗਯਾਨ ਦੇ) ਨਾਸ਼ ਕਰਤਾ। [4]ਚਕਵੇ ਚਕਵੀ ਵਰਗੇ (ਬਿਰਹਾਤੁਰ) ਚਾਰਾਂ ਹੀ ਵਰਨਾਂ ਦੇ। [5]ਦਰਸ਼ਨ ਕਰ ਰਹੇ ਹਨ। [6]ਉੱਲੂ ਵਤ। [7]ਦੰਭ ਰੂਪ ਅੰਧੇਰਾ ਨਾਸ ਹੋਇਆ ਤੇ ਬੇਮੁਖ ਮੁੜ ਗਏ। [8]ਬੇਲ ਬੂਟੇ। [9]ਪੱਖਾ। [10]ਗੋਲਾਕਾਰ। [11]ਚੰਚਲਤਾ ਨਾਲ।

*ਪਾ:—ਮੰਗਲ ਸਬਦ ਗਾਇ ਸੁਖ ਪਾਈ। †ਪਾ:—ਬਿਲੰਦਤਿ।

ਦਰਸ਼ਨ ਕਰਤਿ ਭੀਰ ਬਡ਼ਿ ਪਾਸ ॥ ੧੪ ॥ ਚਮੂ ਸੁਭਟ ਗਹਿ ਖੜਗ ਰੁ ਢਾਲੇ। ਗੁਰੁ ਪ੍ਰਤਾਪ ਤੇ ਬਲੀ ਬਿਸਾਲੇ। ਕੇਹਰਿ ਕੀ ਸਮਤਾ ਕੋ ਧਰੈਂ।ਬੈਠੇ ਸ਼ੁਭਤਿ, ਸੁ ਦਰਸ਼ਨ ਕਰੈਂ ॥ ੧੫ ॥ ਭੱਲੇ ਤੇਹਣ ਆਦਿਕ ਔਰ। ਭੀਰ ਹਜ਼ਾਰੋਂ ਕੀ ਤਿਸ ਠੌਰ। ਕੌਨ ਕੌਨ ਕਹਿ ਗਿਨੇ ਸਮਾਜ। ਲੈਨਿ ਦੈਨਿ ਸਮ ਹੁਇ ਮਹਾਰਾਜ ॥੧੬॥ ਨਿਕਟ ਬਜਾਹੁ ਕੋ ਦਿਵਸ ਜੁ ਆਯੋ। ਅੰਤਹਿ ਪੁਰ ਸ਼੍ਰੀ ਗੁਰੂ ਬੁਲਾਯੋ।ਲੌਕਿਕ ਬੈਦਿਕ ਰੀਤਿ* ਅਨੇਕ। ਸਕਲ ਕਰੀ ਕੋ ਕਹੈ ਬਿਬੇਕ[1] ॥ ੧੭ ॥ ਕੀਨਿਸਿ ਬਟਨਾ ਮਰਦਨਿ ਤਨ ਕੋ। ਸਪਤ ਸੁਹਾਗਨਿ ਮਿਲੀ ਸ਼ਗੁਨ ਕੋ। ਕੰਚਨ ਭੀਨੇ ਭੂਖਨ ਅੰਗਾ[2]। ਸੁਖਮ ਬਸਤ੍ਰ ਧਰੇ ਬਹੁ ਰੰਗਾ ॥ ੧੮ ॥ ਜੁਤਿ ਦਮੋਦਰੀ ਅਪਰ ਸਹੇਲੀ। ਗੀਤਨ ਕੀ ਚਰਚਾ ਬਹੁ ਮੇਲੀ। ਸਾਕ ਸ਼ਰੀਕਨਿ ਤ੍ਰਿਯ ਗਨ ਮੇਲਿ। ਗਾਵਤਿ, ਗਾਰਿ ਨਿਕਾਰਤਿ ਗੋਲ[3] ॥ ੧੯ ॥ ਪੀਤ ਬਸਤ੍ਰ ਸੁੰਦਰ ਬਹੁ ਰੰਗ। ਸ਼੍ਰੀ ਗੁਰ ਹਰਿ-ਗੁਬਿੰਦ ਧਰਿ ਅੰਗ। ਉਦਤਿ ਅਧਿਕ ਦੁਤਿ ਮੁਦਤਿ ਨਿਹਾਰਹਿਂ। ਤਨ ਮਨ ਧਨ ਤ੍ਰੀਯਨਿ ਗਨ ਵਾਰਹਿਂ ॥ ੨੦ ॥ ਜਬਰ ਜਰਾਉ ਜਵਾਹਰ ਜਰੇ। ਭੂਖਤਿ ਭੂਖਨ ਅੰਗਨਿ ਧਰੇ। ਚਿਤਵਤਿ ਚਿਤਹਿ ਚੁਰਾਵਤਿ ਚਾਰੁ[4]। ਹਾਥ ਕੰਕਨਾ ਬੰਧਿ[5] ਉਦਾਰੁ ॥ ੨੧ ॥ ਬ੍ਰਿੰਦ ਮਸੰਦ ਬਿਲੰਦ ਬਰਾਤੀ। ਭੱਲੇ ਤ੍ਰੋਹਨ ਸਜਿ ਭਲਿ ਭਾਂਤੀ। ਸਿਖ ਪਰਧਾਨ ਬਿਦੇਸ਼ਨਿ ਆਏ। ਸੰਗ ਸੰਗਤਾਂ ਜਿਨਿ ਸਮੁਦਾਏ ॥੨੨॥ ਭਈ ਬਟੋਰਨਿ ਬਜੀ ਬਰਾਤ। ਸ਼੍ਰੀ ਸਤਿ-ਗੁਰੁ ਅਸੁ ਚਢੇ ਪ੍ਰਯਾਤਿ। ਛਹ ਗਨ ਪਟਹ[6] ਬੰਸਰੀ ਬਾਜਤਿ। ਧੁਨਿ ਦੁੰਦਭਿ ਸੁਨਿ ਕੈ ਘਨ ਲਾਜਤਿ ॥੨੩॥ ਚਲੇ ਬੈਰਕਾਂ[7] ਧਰੇ ਅਗਾਰੀ। ਖਰੇ ਪੁੰਜ ਹੇਰਤਿ ਨਰ ਨਾਰੀ। ਹਯ ਪੌਰਨਿ ਤੇ ਨਾਦਤਿ ਅਵਨੀ। ਦੂਲਹੁ ਜੁਤਿ ਬਰਾਤ ਬਨਿ ਰਵਨੀ ॥ ੨੪ ॥ ਪੁਰਿ ਮਹਿਂ ਸਦਨ ਹੁਤੋ ਜਿਸ ਥਾਨ। ਹਰੀ ਚੰਦ ਜਿਹ ਭਾਗ ਮਹਾਨ। ਇਕ ਥਲ ਮਿਲਿ ਖੱਤ੍ਰੀ ਸਮੁਦਾਏ। ਹਿਤ ਸਨਮਾਨ ਅਗਾਊ ਆਏ ॥੨੫॥ ਅਨਗਨ ਧਨ ਜਨੁ ਘਨ ਬਨਿ ਬਰਖੇ। ਗੁਰੁ ਰੁਖ ਪਿਖਿ ਗੋਰਤਿ ਉਰ ਹਰਖੇ। ਭਏ ਨਿਹਾਲ ਰੰਕ ਜੋ ਜਾਲ। ਗੁਰੁ ਕੀਰਤਿ ਬਰਨੀਤਿ ਬਿਸਾਲ ॥ ੨੬ ॥ ਹਰੀਚੰਦ ਹਿਤ ਮਿਲਨੀ ਆਯੋ। ਬਸਤ੍ਰ ਦਰਬ ਅਰਪਨ ਕੋ ਲਯਾਯੋ। ਇਤ ਸਤਿਗੁਰ ਨੇ ਰਿਦੇ ਬਿਚਾਰਯੋ।

[1]ਚੀਚਾ ਕੌਣ ਕਹਿ ਸਕੇ। [2]ਸੋਨੇ ਦੇ ਗਹਿਣਿਆਂ ਨਾਲ ਅੰਗ ਢਕੇ ਹੋਏ ਹਨ। [3]ਨਾਲ ਹੀ। [4]ਮੁਹਣੀ ਝੱਕਣੀ ਨਾਲ ਚਿਤ ਨੂੰ ਚੁਰਾ ਲੈਂਦੇ ਹਨ। [5]ਬੰਨ੍ਹਿਆ ਹੋਇਆ ਹੈ। [6]ਵੱਡੇ ਢੋਲ। [7]ਡੇਰੀਆਂ [ਤੁ:, ਬੈਰਕ]। *ਦੇਖੋ ਰਾਸਿ ੪ ਅੰਸੂ ੪ ਅੰਕ ੨੦ ਦੀ ਹੇਠਲੀ ਟੂਕ।

–ਮਿਲਹਿੰ ਬ੍ਰਿੱਧ ਸਾਹਿਬ–ਨਿਰਧਾਰਨੋ ॥੨੭॥ ਕਰਿ ਕੁਲ ਰੀਤਿ ਮਿਲਨੋ, ਹਟਿ ਆਏ। ਤਬਿ ਢੁਕਾਉ ਕਰਿ ਬੇਗ ਮੰਗਾਏ। ਲੋਕ ਹਜ਼ਾਰਨਿ ਹੇਰਨਿ ਕਰੈਂ। ਭਈ ਭੀਰ ਭਾਰੀ ਭਰਪੂਰੈ॥੨੮॥ਦੂਲਹੁ ਚਢਿ ਬਜ਼ਵਾ ਅਤਿ ਸੋਹਤਿ। ਗਨ ਨਰ ਨਾਰਿਨ ਕੇ ਮਨ ਮੋਹਤਿ। ਜਾਇ ਦ੍ਵਾਰ ਲਗਿ ਕਿਧ ਕੁਲ ਚਾਲ। ਬੋਲਤਿ ਮਧੁਰ ਬਿਲੋਕਤਿ ਬਾਲ[1] ॥ ੨੯ ॥ ਬਹੁਰ ਬਰਾਤ ਕਰਨੋ ਸਭਿ ਡੇਰਾ। ਜਥਾ ਜੋਗ ਜਹਿੰ ਥਲ ਜਿਨਿ ਹੇਰਾ। ਅਧਿਕ ਧੂਮ[2] ਸਗਰੇ ਪੁਰਿ ਹੋਈ। ਦੇਖਨਿ ਹੇਤ ਮਿਲੇ ਸਭਿ ਕੋਈ ॥੩੦॥ ਜੋ ਮੰਗਤ ਜਨ ਮਾਂਗਤਿ ਆਵੈ। ਮਨ ਭਾਵਤਿ ਸਤਿਗੁਰ ਤੇ ਪਾਵੈ। ਆਇਸੁ ਪਾਇ ਮਸੰਦਨਿ ਦਰਬ। ਦਿਯੋ ਰੰਕ ਗਨ ਕੋ,ਜੋ ਸਰਬ ॥੩੧॥ ਬਾਜੇ ਬਜਹਿੰ ਅਨੇਕ ਪ੍ਰਕਾਰ। ਬੀਤਨੋ ਦਿਵਸ ਤਿਮਰ ਬਿਸਤਾਰ। ਝਾਰ[3] ਮਸਾਲੈਂ ਜ੍ਵਲਤਿ ਮਤਾਬੀ। ਹਰੀਚੰਦ ਨਰ ਪਠਨੋ ਸ਼ਿਤਾਬੀ ॥੩੨॥ 'ਭਲੋ ਮਹੂਰਤਿ ਧੇਨੁ ਧੁਲਿ[4]। ਬਿਨ ਬੂਝੇ ਸ਼ੁਭ ਮੰਗਲ ਮੂਲ'। ਸੁਨਤਿ ਹਨੇ ਬਾਜਨਿ[5] ਪਰ ਡੰਕੇ। ਦੂਲਹੁ ਚਲਨੋ ਬਸ ਘਰ ਬੰਕੇ ॥ ੩੩ ॥ ਮੁੱਖਿ ਮਸੰਦ ਸੰਗਿ ਸਭਿ ਗਏ। ਜਾਇ ਬੇਦਕਾ[6] ਮਹਿੰ ਥਿਤ ਭਏ। ਦੇਖਤਿ ਉਠੇ ਤਹਾਂ ਸਮੁਦਾਇ। ਬੈਠਿ ਗਏ ਸਤਿਗੁਰੁਨਿ ਬਿਠਾਇ ॥ ੩੪ ॥ ਬਿੱਪ੍ਰ ਰੀਤਿ ਸ਼ੁਭ ਪ੍ਰਜਨ ਕੇਰੀ। ਲਈ ਦੱਛਨਾ ਜਾਚਿ ਘਨੇਰੀ।ਕਰਨੋ ਪ੍ਰਕਾਸ਼ ਹੁਤਾਸਨ ਤਹਾਂ।ਛਾਰ ਸਰੋਏ[7] ਤੇ ਘ੍ਰਿਤ ਮਹਾਂ ॥੩੫॥ ਹਰੀਚੰਦੁ ਨਿਜ ਤਨੁਜਾ ਸਾਥਿ। ਅਗਨਿ ਪ੍ਰਦੱਛਨ ਫੇਰੇ ਨਾਥ*। ਅਪਰ ਰੀਤਿ ਸਭਿ ਜੋਤਿਕ ਹੋਇ।ਜਥਾ ਜੋਗ ਕਹਿ ਕੀਨੀ ਸੋਇ† ॥੩੬॥ ਲੇ ਲਾਵਾਂ ਡੇਰੇ ਜਥਿ ਆਏ। ਬੈਠੇ ਹੁਤੇ ਕੁਛਕ ਨਿਜ ਥਾਏਂ। ਹੇਤੁ ਅਹਾਰ ਹਕਾਰਨਿ ਆਏ। ਗੁਰੁ ਜੁਤਿ ਚਲਿ ਬਰਾਤਿ ਸਮੁਦਾਏ॥ ੩੭ ॥ ਆਤਸ਼ਬਾਜੀ ਛੁਟਤਿ ਹਵਾਈ।ਜਨੁ ਸੁਰ ਪੁਰਿ ਕੋ ਖ਼ਬਰ ਪਠਾਈ। ਕੌਤਕ ਭਾਂਤਿ ਅਨੇਕਨਿ ਹੋਤਿ। ਪਿਖਿ ਪਿਖਿ ਸਭਿ ਕੇ ਅਨੰਦ ਉਦੋਤਿ ॥ ੩੮ ॥ ਹਰੀਚੰਦ ਕੇ ਸਦਨ ਪਹੁਚੇ। ਭੋਜਨ ਹੇਤੁ ਬੈਠਿ ਕਰਿ ਊਚੇ। ਗੁਰੁ ਹਿਤ ਚੌਂਕੀ ਬਡੀ ਬਿਛਾਇ। ਜਥਾ ਉਚਿਤ ਸਭਿ ਦਿਏ ਬਿਠਾਇ ॥ ੩੯ ॥ ਭਾਂਤਿ ਭਾਂਤਿ ਕੇ

[1]ਇਸਤ੍ਰੀਆਂ। [2]ਧੂਮ ਧਾਮ, ਰੌਣਕ। [3]ਝਾੜ=ਸ਼ਾਖੇ ਜਿਨ੍ਹਾਂ ਤੇ ਪਲੀਤੇ ਲਾਕੇ ਬਾਲਦੇ ਹਨ। [4]ਗਊ ਧੂੜ ਦਾ ਵੇਲਾ। [5]ਵਾਜਿਆਂ ਤੇ (ਅ) ਧੌਂਸਿਆਂ ਤੇ। [6]ਵੇਦੀ। [7]ਘਿਉ ਦੀ ਆਹੂਤੀ ਦੇਣ ਵਾਲੀ ਲਕੜੀ ਦੀ ਛੋਟੀ ਜਿਹੀ ਕੜਛੀ।

*ਦੇਖੋ ਰਾਸਿ ੪ ਅੰਸੁ ੧੨ ਅੰਕ ੨੮ ਦੀ ਹੇਠਲੀ ਟੂਕ।

†ਦੇਖੋ ਰਾਸਿ ੪ ਅੰਸੁ ੪ ਅੰਕ ੨੦ ਦੀ ਹੇਠਲੀ ਟੂਕ।

ਗਨ ਪਕਵਾਨ। ਧਰਿ ਧਰਿ ਥਾਰਿ ਪਰੋਸਨ ਠਾਨਿ। ਮੇਵੇ ਬਹੁ ਮਿਲਾਇ ਬਨਿਵਾਏ। ਸਭਿ ਕੋ ਦੇ ਕਰਿ ਕਹਿ ਅਚਵਾਏ ॥੪੦॥ ਸ੍ਵਾਦਤਿ ਅਚਵਨਿ ਲਗੇ ਅਹਾਰ। ਕੋਕਿਲ ਕੰਠੀ ਗਾਵਤਿ ਨਾਰਿ। ਹੋਤਿ ਅਨੰਦਤਿ ਹੇਰਤਿ ਅਚਵਤਿ।ਸਨੇ ਸਨੇ ਭੋਜਨ ਤੇ ਤ੍ਰਿਪਵਤਿ ॥੪੧॥ ਜੂਠ ਬਿਖੈ ਬਹੁ ਧਨ ਕੋ ਡਾਰੇ*। ਲੇ ਸਭਿ ਨੈ ਜਲ ਪਾਨ ਪਖਾਰੇ।ਇਸੀ ਪ੍ਰਕਾਰ ਤੀਨ ਦਿਨ ਥਾਸੇ। ਰੀਤਿ ਜਥੋਚਿਤ ਸਕਲ ਪ੍ਰਗਾਸੇ ॥ ੪੨॥ ਦਾਇਜ ਦੀਨਿ ਪ੍ਰਥੈਕ ਬਿਠਾਏ। ਬਸਤ੍ਰ ਬਿਭੂਖਨ ਧਰਿ ਸਮੁਦਾਏ। ਜਥਾਸ਼ਕਤਿ ਬਡ ਬਾਸਨ ਦੀਨਿ। ਹਾਥ ਜੋਰਿ ਬਿਨਤੀ ਪੁਨ ਕੀਨਿ ॥੪੩॥ ਹਰੀਚੰਦ ਹਰਦੇਈ ਦੰਪਤਿ। ਕਹੈਂ'ਗੁਰੂ ਹਮ ਦਈ ਜੁ ਸੰਪਤਿ। ਭੁਗਤੈਂ ਸਗਰੋ ਦਾਨ ਤੁਮਾਰਾ ਨਹਿੰ ਸਮ ਕੋ,ਸਭਿ ਕੇ ਦਾਤਾਰ ॥੪੪॥ ਇਕ ਦਾਸੀ ਸੇਵਾ ਹਿਤ ਦੀਨਿ'।ਇਮ ਕਹਿ ਦੁਹਨਿ ਬੰਦਨਾ ਕੀਨਿ। ਬਿਦਾ ਕਰੇ ਸਗਰੀ ਬਿਧਿ ਆਛੇ। ਜਾਤਿ ਚਲੀ ਤਨੁਜਾ ਕੋ ਪਾਛੇ† ॥ ੪੫ ॥ ਲਾਇ ਗਰੇ ਸੰਗਿ ਦ੍ਰਿਗ ਜਲ ਭਰੇ। ਅਪਰ ਸਹੇਲੀ ਮਿਲਿਬੋ ਕਰੇ। ਬਿਦਾ ਹੋਇ ਸਤਿਗੁਰ ਚਲਿ ਪਰੇ। ਅਪਨੇ ਸਦਨ ਆਇਬੋ ਕਰੇ† ॥ ੪੬ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਦੁਤਿਯ ਬਰਾਹ' ਪ੍ਰਸੰਗ ਬਰਨਨੰ ਨਾਮ ਸਪਤਬਿੰਸਤੀ ਅੰਸੂ ॥ ੨੭ ॥

---

†ਪਿੱਛੇ ਚਲੀ ਜਾਂਦੀ ਪੁੱਤ੍ਰੀ ਨੂੰ। *ਇਹ ਰਾਜਸੀ ਘਰਾਂ ਦੀ ਚਾਲ ਮਗਰੋਂ ਦੀ ਹੈ, ਸਤਿਗੁਰੂ ਜੀ ਧਨ ਇੰਵ ਨਹੀਂ ਗਵਾਉਂਦੇ ਸਨ।

†ਇਕ ਤੋਂ ਵਧੀਕ ਵਿਆਹਾਂ ਬਾਬਤ ਕਈ ਵੇਰ ਪੁੱਛ ਹੁੰਦੀ ਹੈ। ਪਰ ਹਾਲਾਤ ਪੂਰੇ ਖੋਜੇ ਨਹੀਂ ਜਾ ਚੁਕੇ। ਜੋ ਕੁਛ ਹੁਣ ਤੱਕ ਪਤਾ ਚੱਲਦਾ ਹੈ ਇਉਂ ਹੈ, ਕਿ ਅਕਸਰ ਪ੍ਰੇਮੀ ਮਾਤਾ ਪਿਤਾ ਅਪਣੀਆਂ ਲੜਕੀਆਂ ਲਈ ਇਹ ਪ੍ਰਣ ਕਰ ਦੇਂਦੇ ਸਨ, ਕਿ ਬੀਬੀ ਨੂੰ ਗੁਰੂ ਘਰ ਵਿੱਚ ਪਰਨਾਉਂਣਾ ਹੈ। ਇਹ ਗੱਲ ਜਿਸ ਬੀਬੀ ਬਾਬਤ ਪ੍ਰਗਟ ਹੋ ਜਾਏ, ਉਸ ਨੂੰ ਸਾਰੇ ਸਿੱਖ ਮਾਤਾ ਜੀ ਸੱਦਣ ਲੱਗ ਜਾਂਦੇ ਸਨ, ਤੇ ਕੋਈ ਹੋਰ ਉਨ੍ਹਾਂ ਨੂੰ ਵਿਆਹੁੰਦਾ ਨਹੀਂ ਸੀ। ਸਿੱਖਾਂ ਦੀਆਂ ਇਸਤ੍ਰਾਂ ਦੀਆਂ ਭਾਵਨਾ ਦੂਸਰੇ ਵਿਆਹ ਦਾ ਕਾਰਨ ਹੋ ਜਾਯਾ ਕਰਦੀਆਂ ਸਨ, ਜਿਵੇਂ ਮਰਦਾਹੀ ਜੀ ਦੇ ਪਿਤਾ ਦਾ ਸੁਨੇਹਾ ਆਉਣ ਪਰ ਭਾਈ ਜੇਠੇ ਨੇ ਸਤਿਗੁਰਾਂ ਨੂੰ ਕਿਹਾ ਹੈ:—

'ਪੁਰਹੁ ਭਾਵਨਾ ਜਿਮ ਕਿਮ ਚਹਜੋ। ਜੇ ਕੋ ਆਨਿ ਪਰਹਿ ਸ਼ਰਨਾਈ।
ਨਹਿ ਤਜਾਗਹੁ ਇਹ ਬਿਰਦ ਸਦਾਈ। [ਰਾਸ ੫ ਅੰਸੂ ਪਰ ਅੰਕ ੪੨

ਇਕ ਦਸ਼ਾ ਹੋਰ ਹੈ ਜਿਵੇਂ ਕਿ ਪੰਚਮ ਸਤਿਗੁਰਾਂ ਦੇ ਪਹਿਲੇ ਮਹਿਲ ਚੜ੍ਹ ਗਏ ਸਨ, ਤੇ ਮਗਰੋਂ ਦੂਸਰਾ ਵਿਆਹ ਸ੍ਰੀ ਪਾਵਨ ਰੀਗਾ ਜੀ ਨਾਲ ਹੋਇਆ ਸੀ। ਇਹ ਗੱਲ ਸੁਣੀ ਹੈ ਕਿ ਪੰਜ ਸੌ ਸਾਖੀ ਵਿਚ ਲਿਖੀ ਹੈ। ਦਸਵੇਂ ਸਾਹਿਬਾਂ ਦੇ ਤੀਸਰੇ ਮਹਿਲ ਮਾਤਾ ਸਾਹਬ ਦੇਵਾਂ ਜੀ ਮਾਪਿਆਂ ਦੇ ਪ੍ਰਣ ਕੀਤੇ ਹੋਏ ਹੋਣ ਕਰਕੇ ਆਏ ਸਨ, ਪਰ ਉਹਨਾਂ ਤੋਂ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

੨੮. [ਸ਼੍ਰੀ ਨਾਨਕ ਮਤੇ ਦਾ ਹਾਲ]।

ਦੋਹਰਾ॥ਸ਼੍ਰੀ ਗੰਗਾ ਆਗਵਨ ਲਖਿ ਸਹਿਤ ਸਨੂਖਾ ਨੰਦ।ਸਭਿ ਬਰਾਤ ਜੁਤਿ ਪ੍ਰਥਮ ਗੇ ਹਰਿਮੰਦਿਰ ਸੁਖ ਕੰਦ ॥੧॥ਚੌਪਈ॥ ਹਾਥ ਬੰਦਿ ਬੰਦਨ ਕਰਿ ਆਛੇ। ਦਈ ਪ੍ਰਦੱਛਨ ਫਿਰ ਸੁਖ ਥਾਂਛੇ। ਲੇ ਪੁਨ ਗਈ ਸਦਨ ਕੋ ਗੰਗਾ। ਕਰਿ ਕੁਲਿ ਰੀਤਿ ਜਥੋਚਿਤ ਸੰਗਾ ॥ ੨ ॥ ਵਾਰਿ ਦਰਬ ਕੋ ਦੇਤਿ ਘਨੇਰੇ। ਸਗਰੇ ਹਰਖਹਿੰ ਮੁਖ ਗੁਰੁ ਹੇਰੇ। ਬਸਤ੍ਰ ਬਨਾਹ ਕੇ ਪੀਤ ਸੁਹਾਏ। ਪਿਖਹਿੰ ਜਿ ਦੇਸ਼ ਬਿਦੇਸ਼ਨਿ ਆਏ॥੩॥ ਕਰੈਂ ਕਾਮਨਾ ਮਨ ਮੈਂ ਜੈਸੇ। ਤਿਸ ਛਿਨਿ

ਛਡੋ[ਪਹਿਲੇ ਅੰਧ ਦੀ ਬਾਕੀ ਟੁਕ]

ਸਤਿਗੁਰਾਂ ਨੇ ਕੁਆਰੇ ਰਹਿਣ ਦਾ ਪ੍ਰਣ ਲੈ ਕੇ ਮਹਿਲੀਂ ਵਾਸ ਦਿੱਤਾ ਸੀ, ਤੇ ਮਾਈਂ ਸਿਮਰਨ ਵਿੱਚ ਯੋਗੀ ਰਾਜ ਤੇ ਖਾਲਸੇ ਦੀ ਮਾਤਾ ਹੋਏ ਹਨ। ਜੀਤੋ ਜੀ ਤੇ ਸੁੰਦਰੀ ਜੀ ਦੇ ਦੇ ਹੋਰ ਵਜ਼ਾਹ ਹਨ, ਪਰ ਕਈਆਂ ਦਾ ਖ਼ਯਾਲ ਹੈ ਕਿ ਜੀਤੋ ਜੀ ਦੀ ਹੀ ਅੱਲ ਸੁੰਦਰੀ ਸੀ, ਤੇ ਕਈਆਂ ਦਾ ਖ਼ਯਾਲ ਹੈ, ਜੀਤੋ ਜੀ ਦੇ ਚਲਾਣੇ ਤੋਂ ਬਾਦ ਆਪ ਵਜਾਹੇ ਗਏ ਸਨ, ਪਰੰਤੂ ਤ੍ਰੈਏ ਮਾਤਾ ਸਾਹਿਬਾਨ ਦੇ ਦੇਹੁਰੇ ਹੈਨ। ਅਨੰਦ ਪੁਰ ਸਾਹਿਬ ਦੇ ਲਾਗ ਮਾਤਾ ਜੀਤੋ ਜੀ ਦਾ ਤੇ ਦਿੱਲੀ ਵਿਚ ਮਾਤਾ ਸੁੰਦਰੀ ਜੀ ਤੇ ਮਾਤਾ ਸਾਹਿਬ ਕੌਰ ਜੀ ਦਾ।

ਸੋਤਵੇਂ ਪਾਤਸ਼ਾਹ ਜੀ ਦੇ ਸੱਤ ਯਾ ਅੱਠ ਵਿਆਹ ਦੱਸੇ ਜਾਂਦੇ ਹਨ। ਦੋਹਾਂ ਮਹਿਮਾ ਪ੍ਰਕਾਸ਼ਾਂ ਵਿੱਚ ਇਹ ਗੱਲ ਨਹੀਂ ਲਿਖੀ। ਇਹ ਗ੍ਰੰਥ ਸੂਰਜ ਪ੍ਰਕਾਸ਼ ਤੋਂ ਪੁਰਾਣੇ ਹੈਨ। ਛਪੇ ਦੇ ਨੁਸਖੇ ਤੋਂ ਸਿਵਾ ਅਸੀਂ ਕਈ ਲਿਖਤੀ ਨੁਸਖੇ ਤੱਕੇ ਹਨ, ਸ਼੍ਰੀ ਗੁਰ ਪ੍ਰਤਾਪ ਸੂਰਜ ਵਿੱਚ ਸਤਿਗੁਰਾਂ ਦੇ ਪ੍ਰਸੰਗ ਵਿਚ ਸੱਤਾਂ ਯਾ ਅੱਠਾਂ ਵਿਆਹਾਂ ਦਾ ਜ਼ਿਕਰ ਨਹੀਂ ਆਯਾ। ਇੱਕ ਸਾਨੂੰ ਲਹਿੰਦੇ ਦੇ ਨੁਸਖੇ ਵਿੱਚ ਇਹ ਪ੍ਰਸੰਗ ਮਿਲਿਆ ਹੈ, ਪਰ ਉਸ ਵਿੱਚ ੫੫੭ ਸਫੇ ਦੇ ਅੱਗੇ ੪ ਸਫ਼ਿਆਂ ਦੇ ਅੰਗ ਨਹੀਂ ਲੱਗੇ ਹੋਏ ਤੇ ੪ ਸਫੇ ਦੇ ਮਗਰੋਂ ਫੇਰ ੫੫੮ ਸਫਾ ਹੀ ਸ਼ੁਰੂ ਹੋ ਜਾਂਦਾ ਹੈ। ਜਿਸ ਤੋਂ ਬਿਨਾਸ਼ੱਕ ਪਿਆ ਦਿਸਦਾ ਹੈ ਕਿ ਏਹ ਚਾਰ ਸਫੇ ਮਗਰੋਂ ਪਾਏ ਗਏ ਹਨ ਤੇ ਆਖੇਪ ਕਰਨ ਵਾਲਾ ਸਫ਼ਿਆਂ ਦੇ ਅੰਗ ਬੀ ਨਹੀਂ ਬਦਲਾ ਕੇ ਗੱਲ ਨੂੰ ਲੁਕਾ ਸੱਕਿਆ। ਇਸ ਅਖਾਣ ਦੀ ਕਵਿਤਾ ਕਵਿ ਸੰਤੋਖ ਸਿੰਘ ਜੀ ਦੀ ਕਵਿਤਾ ਨਾਲੋਂ ਸਿਥਲ ਹੈ, ਇਸ ਵਿੱਚ ਕਵਿ ਸੰਤੋਖ ਸਿੰਘ ਵਾਲਾ ਜ਼ੋਰ ਨਹੀਂ, ਅਨੇਕਾਂ ਹੀ ਤੁਕਾਂ ਵਿੱਚ ਮਾਤ੍ਰਾ ਤੱਕ ਗਲਤ ਹਨ। ਫਿਰ ਹਾਸੇ ਹੀਣੀ ਬਾਤ ਇਹ ਹੈ ਕਿ ਸ਼੍ਰੀ ਗੁਰੂ ਹਰਿਰਾਇ ਜੀ ਦੀ ਉਮਰ ਇਸ ਵੇਲੇ ੧੦ ਸਾਲ ਦੀ ਸੀ, ਇੱਕ ਆਦਮੀ ਦੀਆਂ ਸੱਤ ਲੜਕੀਆਂ, ਜੋ ਅਤਿ ਛੋਤੀ ਛੋਤੀ ਥੀ ਜੰਮੀਆਂ ਹੋਣ, ਤਾਂ ਸਵਾ ਸਾਲ ਦਾ ਫਰਕ ਹਰ ਇਕ ਵਿੱਚ ਲੋੜੀਏ। ਇਸ ਹਿਸਾਬ ਜੇ ਵੱਡੀ ਲੜਕੀ ਦਸ ਸਾਲ ਦੀ ਮਿਥ ਲਈਏ ਤਾਂ ਸਭ ਤੋਂ ਛੋਟੀ ਲੜਕੀ ਵਰ੍ਹੇ ਸਵਾ ਵਰ੍ਹੇ ਦੀ ਬੈਠਦੀ ਹੈ, ਉਸ ਲੜਕੀ ਨੇ ਤੇ ਉਸ ਤੋਂ ਵੱਡੀ ਥੀ ਦਸ ਸਾਲ ਦੀ ਨੇ ਕੀਕੂੰ ਗੁਰੂ ਜੀ ਨਾਲ ਵਿਆਹ ਦਾ ਪ੍ਰਣ ਵਿਚਾਰਿਆ ਤੇ ਕੀਤਾ। ਤੇ ਜੇ ਮਾਪਿਆਂ ਨੇ ਪ੍ਰਣ ਕੀਤਾ ਤਾਂ ਸਵਾ ਵਰ੍ਹੇ ਦੀ ਬਾਲਕੀ ਲਈ ਦਸ ਬਰਸ ਦਾ ਵਰ ਸੋਚਣਾ ਕੰਨੀ ਦਿਮਾਗ਼ ਵਾਲੇ ਦਾ ਕੰਮ ਨਹੀਂ ਹੋ ਸਕਦਾ, ਇਸ ਵਿਚਾਰ ਨਾਲ ਬੀ ਇਹ ਕਥਾ ਆਖੇਪਕ

[ਬਾਕੀ ਟੁਕ ਏਥੋਂ ਅਗਲੇ ਅੰਧ ਦੇ ਨੋਟ]

ਦਰਸ ਦੇਇ ਗੁਰ ਤੈਸੋ।ਜੇ ਸਿਖ ਅਬਿ ਲਗਿ ਧਾਰੈਂ ਧਯਾਨ॥ਸੁੰਦਰ ਬਨਜੋ* ਕੇਸਰੀ ਬਾਨਾ ॥੪॥ ਕਨੋਂ ਨ ਕਾਮਨਾ ਸਿਖ ਸੋ ਲਹੈਂ। ਜਿਨ ਕੇ ਰਿਦੇ ਸਤਿ-ਗੁਰੂ ਰਹੈਂ। ਜਲ ਕੋ ਵਾਰਿ ਪਾਨਿ ਕਰਿ ਗੰਗਾ। ਮੰਦਰ ਕੇ ਅੰਦਰ ਲੇ ਸੰਗਾ ॥ ੫ ॥ ਨੁਖਾ ਦੂਸਰੀ ਜਾਇ ਬਿਠਾਈ। ਨਾਰਿ ਬਿਲੋਕਤਿ ਹੈਂ ਸਮੁਦਾਈ। ਨਾਮ ਨਾਨਕੀ ਸੁੰਦਰ ਰੂਪ। ਜੋ ਸਭਿ ਤੇ ਬਡਿਭਾਗ ਅਨੂਪ ॥੬॥ਤੇਗਬਹਾ-ਦਰ ਜਿਨ ਹੁਇ ਨੰਦਨ। ਪੌਤ੍ਰ ਬਲੀ ਬਿਦਤਹਿ ਜਗ ਬੰਦਨ। ਜੋ ਨਿਜ ਦਾਸਨਿ ਦੇ ਛਿਤਿ ਰਾਜ। ਕਰਹਿ ਬਿਨਾਸ਼ਨਿ ਤੁਰਕ ਸਮਾਜ ॥ ੭ ॥ ਪਿਖਹਿ ਪੌਤ੍ਰ ਜਿਹ ਬੈਸ ਬਡੇਰੀ। ਧਾਂਤੇ ਬਡ ਭਾਗਨਿ ਸਭਿ ਹੇਰੀ। ਤੇਹਣ ਭੱਲਜਨਿ ਕੁਲ ਕੀ ਦਾਰਾ। ਕਰਹਿੰਸਰਾਹਨ'ਰੂਪ ਉਦਾਰਾ'॥੮॥ਇਮਦਿਨ ਕਿਤਿਕ ਮੇਲ ਸਭਿ ਰਹਜੋ। ਬਹੁਰ ਸਦਨ ਗਮਨੈ ਚਿਤ ਚਹਜੋ।ਜੇ ਦਮੋਦਰੀ

---

*ਪਾ—ਨਜੋ ।

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਤੇ ਝੂਠੀ ਸਾਬਤ ਹੁੰਦੀ ਹੈ, ਪਰ ਤਾਂ ਬੀ ਅਸਾਂ ਜੋ ਸਾਨੂੰ ਸਭ ਤੋਂ ਪੁਰਾਤਨ ਨੁਸਖਾ ਗੁਰ ਪ੍ਰਤਾਪ ਸੂਰਜ ਦਾ ਮਿਲ ਸਕਿਆ ਹੈ ਵੇਖਿਆ ਹੈ। ਇਹ ੧੯੧੯ ਸੰਮਤ ਦਾ ਲਿਖਤੀ ਹੈ ਅਰਥਾਤ ਕਵਿ ਜੀ ਦੇ ਚਲਾਣੇ ਤੋਂ ਕੇਵਲ ੧੯ ਬਰਸ ਦੇ ਵਿਚ ਸਮਾਪਤ ਹੋਇਆ ਹੋਇਆ ਹੈ, ਇਸ ਵਿੱਚ ਇਹ ਅੰਸੂ ਵਿਆਹਾਂ ਵਾਲਾ ਨਹੀਂ ਹੈ, ਜਿਸ ਤੋਂ ਨਿਰਸੰਸੇ ਸਿੱਧ ਹੋ ਗਿਆ, ਕਿ ਏਹ ਆਖੇਪਕ ਹੈ। ਸੋ ? ਵਿਆਹਵਾਂ ਵਾਲੀ ਰੱਲ ਸਾਨੂੰ ਨਾ ਗੁਰ ਪ੍ਰਤਾਪ ਸੂਰਜ ਤੋਂ ਮਿਲੀ ਤੇ ਨਾ ਹੀ ਮਹਿਮਾ ਪ੍ਰਕਾਸ਼ ਤੋਂ। ਮਹਿਮਾ ਪ੍ਰਕਾਸ਼ ਵਿਚ ਕੇਵਲ ਇਕ ਮਹਲ ਦਾ ਨਾਮ ਦਿੱਤਾ ਹੈ, ਐਉਂ ਲਿਖਦੇ ਹਨ:—

"ਬਾਬਾ ਗੁਰਦਿੱਤਾ ਪਿਤਾ, ਰਾਜ ਕੌਰ ਜੀ ਮਾਤ। 'ਸੁਲਖਣੀ' ਪਤਿ ਹਰਿ ਰਾਇ ਗੁਰੂ, ਹਰਿਕ੍ਰਿਸ਼ਨ ਰਾਮਰਾਇ ਭਾਤ।"

ਤਵਾਰੀਖ ਖਾਲਸਾ ਨੇ ਚਾਰ ਵਿਆਹ ਪਤਾ ਨਹੀਂ ਕਿੱਥੋਂ ਸਹੀ ਕਰਕੇ ਲਿਖੇ ਹਨ, ਤੇ ਮੋਕਾਲਫ ਨੇ ਸ਼ਾਯਦ ਇੱਥੋਂ ਹੀ ਸੱਤਵੇਂ ਸਤਿਗੁਰਾਂ ਦੇ ਵਜਾਹ ਬਹੁ ਵਚਨ ਵਿੱਚ ਲਿਖੇ ਹਨ। ਸਾਨੂੰ ਸੰਸਾ ਹੁੰਦਾ ਹੈ ਕਿ ਗੁਰ ਪ੍ਰਤਾਪ ਸੂਰਜ ਦੇ ਕਿਸੇ ਐਸੇ ਆਖੇਪ ਵਾਲੇ ਨੁਖਖੇ ਤੋਂ ਇਨ੍ਹਾਂ ਲੇਖਕਾਂ ਤੇ ਲੋਕਾਂ ਨੇ ਭੁਲੇਖਾ ਖਾਧਾ ਹੈ।

ਸੂਰਜ ਪ੍ਰਕਾਸ਼ ਦੇ ਔਸਾਵਲੀ ਵਾਲੇ ਅੰਸੂ ਵਿੱਚ ਪਤਾ ਨਹੀਂ ਅੱਠ ਵਿਆਹਾਂ ਦੀ ਗਿਣਤੀ ਕਿਵੇਂ ਚੜ੍ਹੀ ਹੈ, ਇਸਦੀ ਖੋਜ ਅਜੇ ਮੁਕੀ ਨਹੀਂ। ਪਰੰਤੂ ਮਹਿਮਾ ਪ੍ਰਕਾਸ਼ ਸੂਰਜ ਪ੍ਰਕਾਸ਼ ਤੋਂ ਪੁਰਾਣਾ ਹੋਣ ਕਰਕੇ ਉਸਦੇ ਮੁਕਾਬਲੇ ਤੇ ਹਾਲੇ ਸਾਨੂੰ ਸਾਰੀਆਂ ਲਿਖਤਾਂ ਖੰਡਤ ਸਮਝਣੀਆਂ ਚਾਹੀਏ, ਤੇ ਸ਼੍ਰੀ ਗੁਰੂ ਹਰਿ ਰਾਇ ਜੀ ਦੀ ਇਕੋ ਸੁਪਤਨੀ ਮਾਤਾ ਸੁਲੱਖਣੀ ਜੀ ਹੀ ਸਹੀ ਸਮਝਣੀ ਚਾਹੀਜੇ। ਜਿਸਨੂੰ ਉਨ੍ਹਾਂ ਨੇ ਰਾਮ ਰਾਇ ਤੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਮਾਤਾ ਲਿਖਿਆ ਹੈ।

ਕੋ ਪਿਤ ਮਾਤਾ। ਰੀਤਿ ਜਥੋਚਿਤ ਕਰੇ ਪ੍ਰਯਾਤਾ[1] ॥ ੯ ॥ ਗੋਇੰਦਵਾਲ ਖਡੂਰ ਜੁ ਮੇਲ। ਦਾਨ ਮਾਨ ਜੁਤਿ ਗਮਨੇ ਗੇਲ। ਪੁਨ ਸੰਗਤਿ ਜੋ ਮੇਲੇ ਆਈ। ਦਰਸਨੋ ਬਨਾਹ ਮੋਦ ਉਪਜਾਈ ॥ ੧੦ ॥ ਲੈ ਲੈ ਸਿਰੋਪਾਉ ਗੁਰੁ ਘਰ ਤੇ। ਨਿਜ ਨਿਜ ਘਰ ਗੇ ਜਸੁ ਗੁਰੁ ਕਰਤੇ*।'ਪ੍ਰਥਮ ਗੁਰਨਿ ਤੇ ਇਨਿ ਬਿਧਿ ਨਮਾਰੀ। ਪੀਰੀ ਮੀਰੀ ਲੀਨਿ ਉਦਾਰੀ॥੧੧॥ਮਹਾਰਾਜ ਸਮ ਵਧਨੋ ਸਮਾਜੋਬਡਿ ਐਸ਼ੁਰਜ ਕੇ ਸਹਿਤ ਬਿਰਾਜੇ'। ਇਮਿ ਉਤਸਵ ਸਤਿਗੁਰ ਕੋ ਭਯੋ। ਕਰਿ ਸੰਖੇਪ ਜਥਾ ਕਹਿ ਦਯੋ ॥੧੨॥ ਤਿਹ ਪੀਛੇ ਸ਼੍ਰੀ ਹਰਿ ਗੋਬਿੰਦ। ਬਸੇ ਕਿਤਿਕ ਦਿਨ ਅਨੰਦ ਬਿਲਦ। ਬਡਭਾਗੀ ਸਿਖ ਮਿਲਹਿੰ ਜਿ ਆਇ।ਦੇਂ ਉਪਦੇਸ਼ ਗਨਾਨ ਸਿਖਰਾਇ॥ ੧੩ ॥ ਗਨਾਨ ਪਾਇ ਭੇ ਮੁਕਤਿ ਘਨੇਰੇ†। ਜੋ ਜੋ ਆਇ ਚਰਨ ਗੁਰ ਹੇਰੇ†। ਨਾਨਕ ਮਤੇ ਜਾਨ ਕੀ ਕਥਾ। ਭਈ ਜਥਾ ਅਬਿ ਉਚਰੌਂ ਤਥਾ ॥ ੧੪ ॥ ਇਕਿ ਸਤਿਗੁਰ ਕੋ ਸਿਖ ਮਤਿ-ਵੈਤਾ। ਤੀਰਥ ਕਰਨਿ ਗਯੋ ਰਤਿਵੈਤਾ[2]। ਕਰਤਿ ਕਰਤਿ ਪੁਰਬ ਕੀ ਓਰ।ਮੱਜਤਿ ਜਾਤਿ ਪਾਵਨੀ ਠੌਰ ॥੧੫॥ ਪਹੁੰਚਨੋ ਤਥਿ ਸ਼੍ਰੀ ਨਾਨਕ ਮਤੇ। ਬੰਦਨ ਕਰਿ ਸਥਾਨ ਸ਼ੁਭ ਚਿਤੇ[3]। ਜ਼ਾਹਰਿ ਜਹਿੰ ਅਜ਼ਮਤਿ ਦ੍ਰਿਸ਼ਟਾਵੈ। ਚਲਦਲ ਫੇਨਲ[4] ਬ੍ਰਿੱਛ ਸੁਹਾਵੈ ॥ ੧੬ ॥ ਤਹਿੰ ਗੋਰਖ ਚੇਲਨਿ ਕੋ ਥਾਨ। ਅਪਨੋ ਕੀਨਸਿ ਅਧਿਕ ਪ੍ਰਕਾਸ਼ਾ। ਗੁਰ ਕੋ ਥਾਨ ਅਵੱਗਨਾ ਕਰੈਂ। ਗੋਰਖ ਕੋ ਜਸੁ ਸੋ ਵਿਸਤਰੈਂ ॥ ੧੭ ॥ ਸਹਿ ਨ ਸਕਨੋ ਪਿਖਿ ਕਰਿ ਅਕੁਲਾਯਹੁ। ਨਿਜ ਗੁਰੁ ਥਲ ਲਖਿ ਕਰਿ ਠਹਿਰਾਯਹੁ। ਸੇਵਾ ਕਰਨਿ ਲਗਨੋ ਸਭਿ ਭਾਂਤਿ। ਦੀਪਕ ਬਾਰਹਿ ਹੋਵਤਿ ਰਾਤਿ ॥ ੧੮ ॥ ਭੋਰ ਉਠਹਿ ਇਸ਼ਨਾਨ ਕਰੈਂਤਾ। ਸ਼੍ਰੀ ਹਰਿਗੋਬਿੰਦ ਕੋ ਸਿਮਰੈਂਤਾ। ਬਛਨੀ[5]ਫੇਰੈ, ਲੇਪਨ ਕਰਿਤਾ। ਪੁਸ਼ਪ ਧੂਪ ਪੂਜਨਿ ਆਚਰਿਤਾ[6]॥੧੯॥ ਤਹਾਂ ਜੁ ਬਾਸ ਸਿੱਧ ਕੁਛ ਕਰਿਤੇ। ਧਰਹਿੰ ਈਰਖਾ ਇਸਹਿ ਨਿਹਰਿਤੇ। ਬਹੁਰੋ ਬਾਦ ਕਰਨ ਕੋ ਲਾਗੇ। 'ਚਲਨੋ ਜਾਹੁ ਇਸਿ ਥਲ ਕੋ ਤਯਾਗੇ' ॥ ੨੦ ॥ ਦਿਨ ਪ੍ਰਤਿ ਬੋਲਤਿ ਬਧਨੋ ਬਿਖੇਰਾ। ਕਰਹਿੰ ਓਜ ਇਹ ਏਕਲ ਹੇਰਾ। 'ਗੁਰੁ ਕੋ ਸਿੱਖ ਨਹੀਂ ਕੋ ਨੇਰੇ। ਦਿਹੁ ਨਿਕਾਸ ਹਮ ਅਹੈਂ ਘਨੇਰੇ ॥ ੨੧ ॥ ਪੁਰਬ ਹੁਤੋ ਹਮਾਰੋ ਥਾਨ।

[1]ਕਰਕੇ ਚਲੇ ਗਏ। [2]ਪਿਆਰ ਵਾਲਾ। [3]ਦਰਸ਼ਨ ਕੀਤਾ। [4]ਪਿੱਪਲ ਤੇ ਰੇਠੜੇ ਦਾ। [5]ਝੁਹਾਰੀ। [6]ਪੂਜਾ ਕਰਦਾ। *ਪਾ:–ਦੇ ਦੇ ਸਿਰੋਪਾਉ ਗੁਰ ਕਰ ਤੇ। ਜਿਤ ਕਿਤ ਜਾਤਿ ਸੁਜਸੁ ਗੁਰ ਕਰਤੇ। †ਇਹ ਦੋ ਸਤਰਾਂ ਲਿਖਤੀ ਨੁਸਖਿਆਂ ਵਿੱਚ ਨਹੀਂ ਹਨ, ਤੇ ਛੋਪਦੀ ਦੇ ਦੋ ਹੀ ਚਰਣ ਹਨ।

ਬੈਠਨੋ ਗੋਰਖ, ਤਪਨੋ ਮਹਾਨ। ਸ਼੍ਰੀ ਨਾਨਕ ਤਿਨ ਕੇ ਢਿਗ ਆਏ। ਦੁਇ ਤੈ ਬਾਸੁਰ ਬਸਨੋ ਥਿਤਾਏ ॥ ੨੨ ॥ ਜਿਮ ਪਰਾਹੁਨੋਂ ਕਿਸ ਕੇ ਆਵੈ। ਕਜਾ ਮਾਲਿਕ ਤਿਸ ਘਰ ਹੁਇ ਜਾਵੈ? । ਤਿਮ ਬੈਠੇ ਗੁਰੁ ਕੋ ਕਿਮ ਅਹੈ? ਚਿਰੰ-ਕਾਲ ਕੇ ਸਿਧ ਗਨ ਰਹੈਂ ॥੨੩॥ ਗੋਰਖ ਮਤਾ ਥਿਦਤਿ ਜਗ ਨਾਮੁ। ਤਪ ਤੇ ਕਿਧ ਪੁਨੀਤ ਅਭਿਰਾਮੁ[1]। ਗੁਰੁ ਸਿਖ ਕਹੈ[2] ਬਿੱਛ ਇਹ ਦੋਊ। ਅਜ਼ਮਤ ਇਨ ਮੈਂ ਜ਼ਾਹਰ ਹੋਊ ॥ ੨੪ ॥ ਸ਼੍ਰੀ ਨਾਨਕ ਕੋ ਥਾਨ ਜਨਾਵੈਂ[3]। ਸਿੱਖ ਗੁਰੂ ਕੇ ਪੂਜਨਿ ਆਵੈਂ। ਗੁਰੁ ਕੇ ਚਿੰਨ, ਅਜਹੁ ਦਰਸੈਤੇ। ਕਰੈਂ ਬਤਾਵਨਿ ਕਜੈਂ ਨ ਪਿਖੈਤੇ ॥੨੫॥ ਚਲਦਲ ਦਲ ਪਰ ਕਰ ਗੁਰ ਚਿੰਨ[4]। ਧਰਾਂਤੇ ਸਭਿ ਤਰੁ ਤੇ ਇਹ ਭਿੰਨ। ਫੋਨਲ[5] ਕੋ ਤਰੁ ਦੋਇ ਪੁਕਾਰ। ਜਿਸ ਕੋ ਹੈਂ ਬਿਸਾਲ ਦੈ ਡਾਰਿ ॥੨੬॥ ਇਕਿ ਕੋ ਫਲ ਮਧੁਰੇ ਇਕ ਕੌਰੇ*। ਮਧੁਰ ਭਯੋ ਕਾਂਡ[6]

[1]ਦੱਸਦੇ ਹਨ। [2]ਪਿੱਪਲ ਦੇ ਪੱਤਿਆਂ ਤੇ ਤਾਂ ਗੁਰੂ ਜੀ ਦੇ ਹੱਥ ਦਾ ਨਿਸ਼ਾਨ ਹੈ। [3]ਰੇਠੜਾ। [4]ਸ਼ਾਖ। *ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਉਤਰਾਰਧ ਅਧਜਾਯ ੨੦ ਅੰਕ ੮੦ ਦੀ ਟੂਕ ਵਿੱਚ ਅਸੀਂ ਰੀਠੇ ਦੇ ਬਿੱਛ ਦਾ ਹਾਲ ਦੇ ਆਏ ਹਾਂ। ਉਸਤੋਂ ਮਗਰੋਂ ਕੁਛ ਸੰਤ ਜੋ ਕੱਤਕ ਦੇ ਮਹੀਨੇ ਆਪ ਉਥੇ ਹੋਕੇ ਆਏ ਸਨ ਤੇ ਆਪ ਮਿੱਠੇ ਰੀਠੇ ਖੁਲ੍ਹੇ ਛਕਕੇ ਆਏ ਸਨ, ਜੋ ਹਾਲ ਉਨ੍ਹਾਂ ਤੋਂ ਪ੍ਰਾਪਤ ਹੋਏ ਸੋ ਇਸ ਪ੍ਰਕਾਰ ਹਨ।

ਨਾਨਕ ਮਤਾ ਤੇ ਰੀਠੇ ਦਾ ਅਸਥਾਨ ਪੀਲੀ ਭੀਤ ਦੇ ਜ਼ਿਲੇ ਵਿੱਚ ਹੈ, ਖਟੀਮਾਂ ਅਸਟੇ-ਸ਼ਨ(ਜ਼ਿਲਾ ਨੈਨੀਤਾਲ) ਤੋਂ ਕੋਈ ੧੦ ਮੀਲ ਦੀ ਵਾਟ ਤੇ ਨਾਨਕ ਮਤਾ ਗੁਰਦਵਾਰਾ ਹੈ। ਇਸ ਤੋਂ ਅੱਗੇ ੪੫ ਮੀਲ ਦੇ ਲਗ ਪਗ ਪਹਾੜੀ ਤੇ ਜੰਗਲੀ ਵਾਟ ਤੇ ਰੀਠੇ ਦਾ ਅਸਥਾਨ ਹੈ, ਇਸ ਅਸਥਾਨ ਨੂੰ ਰੇਲਵੇ ਅਸਟੇਸ਼ਨ ਕਾਠ ਗੁਦਾਮ ਤੋਂ ਵੀ ਰਾਹ ਜਾਂਦਾ ਹੈ ਇਹ ਨਾਨਕ ਮਤੇ ਵਾਲੇ ਰਾਹ ਤੋਂ ਥੋਹੜਾ ਪੰਧ ਹੈ, ਰਾਹ ਦੋਵੇਂ ਪਹਾੜੀ ਨਿਰਜਨ ਹਨ। ਗੁਰੂ ਨਾਨਕ ਦੇਵ ਜੀ ਦੇ ਕੀਤੇ ਮਿੱਠੇ ਰੀਠੇ ਦੇ ਬੀਜ ਤੋਂ ਕੁਥਕੁ ਹੋਰ ਰੀਠੇ ਬਿੱਛ ਵੀ ਉੱਗੇ ਹਨ, ਪੂੰਤੂ ਓਹਨਾਂ ਦੀ ਮਿਠਾਸ ਉਤਨੀਂ ਨਹੀਂ ਜਿੰਨੀ ਕਿ ਸਤਿਗੁਰੂ ਜੀ ਦੇ ਮਿੱਠੇ ਕੀਤੇ ਰੀਠੇ ਦੀ ਹੈ, ਇਹ ਅਸਥਾਨ ਨਾਨਕ ਮਤੇ ਦੇ ਗੁਰਦਵਾਰੇ ਦੇ ਅਧੀਨ ਹੈ, ।

ਨਾਨਕ ਮਤੇ ਤੋਂ ਰੀਠੇ ਦੇ ਅਸਥਾਨ ਜਾਣ ਲੱਗਿਆਂ ਪਹਿਲਾ ਮੁਕਾਮ ੧੫ ਮੀਲ ਦੀ ਵਾਟ ਤੇ ਚੋਰ ਗਲੀ ਹੈ, ਉਸ ਤੋਂ ਅੱਗੇ ੧੫ ਮੀਲ ਦੀ ਵਾਟ ਤੇ ਦੁਰਗਾ ਪਿੱਪਲ ਹੈ, ਇਸਤੋਂ ਅੱਗੇ ੭ ਮੀਲ ਪਹਾੜ ਦੀ ਚੜ੍ਹਾਈ ਹੈ, ਇੱਕ ਦੇਵ ਅਸਥਾਨ ਹੈ, ਜਿਥੇ ਲੋਹੇ ਦੀ ਪੀਂਘ ਤੇ ਛੋਟੇ ਛੋਟੇ ਧਨੁਖ ਪਏ ਹਨ, ਇਥੋਂ ੭ ਮੀਲ ਦੀ ਉਤਰਾਈ ਤੋਂ ਦੋ ਮੀਲ ਦੇ ਮੈਦਾਨ ਵਿੱਚ ਮਿੱਠੇ ਰੀਠੇ ਦਾ ਬਿੱਛ ਹੈ।

ਆਮ ਲੋਕਾਂ ਵਿੱਚ ਓਥੇ ਹੁਣ ਤੱਕ ਪ੍ਰਸਿੱਧੀ ਹੈ, ਕਿ ਇਹ ਰੀਠਾ ਗੁਰੂ ਨਾਨਕ ਨੇ ਮਿੱਠਾ ਕੀਤਾ ਹੈ, ਓਹ ਲੋਕ ਬਿੱਛ ਨੂੰ 'ਬਾਬੇ ਨਾਨਕ ਦਾ ਗੁਲੀਆ ਰੀਠਾ' ਕਹਿੰਦੇ

[ਬਾਕੀ ਟੂਕ ਏਥੋਂ ਅਗਲੇ ਪੰਨੇ ਦੇ ਰੇਠ]

ਜੁ ਗੁਰੁ ਓਰੇ। ਸਿੱਧਨਿ ਦਿਸ਼ਿ ਕੋ ਅਬਿ ਲਗਿ ਕੋਰਾ। ਜਿਸ ਤੇ ਮਾਨ ਭਯੋ ਤਿਨ ਹੋਰਾ ॥ ੨੭ ॥ ਸ਼੍ਰੀ ਨਾਨਕ ਕੀ ਕਥਾ ਰਸਾਲਾ। ਹਮ ਨੇ ਪਠੀ ਸੁਨੀ ਤਤਕਾਲਾ। ਸਰਬ ਬ੍ਰਿਤਾਂਤ ਇਹਾਂ ਕੋ ਜਾਨਾ। ਸਭਿ ਸਿੱਧਨਿ ਕੋ ਹਾਨਿਸਿ ਮਾਨਾ ॥੨੮॥ਮੈਂ ਨਿਜ ਗੁਰ ਕੀ ਥਾਉਂ ਨ ਛੋਰੌਂ।ਨਿਜ ਪ੍ਰਾਕ੍ਰਮਤੇ ਮੁਖ ਤੁਮ ਮੋਰੌਂ। ਸ਼੍ਰੀ ਨਾਨਕ ਕੀ ਗਾਦੀ ਤਾਂ ਪਰਿ। ਬੈਠੇ ਗੁਰੁ ਹਰਿਗੋਵਿੰਦ ਜਾਂ ਪਰ॥ ੨੯॥ ਪੀਰੀ ਮੀਰੀ ਧਰੀ ਪ੍ਰਚੰਡ। ਦੰਡ ਉਚਿਤ ਕੋ ਦਾਤਾ ਦੰਡ[1]। ਸਿਮਰੇ ਜਹਿਂ ਕਹਿਂ ਹਾਜ਼ਰ ਸਾਰੇ। ਸਿੱਖੀ ਬੋਲ ਬਧਾਵਨਿ ਹਾਰੇ ॥੩੦॥ ਐਸੇ ਗੁਰੁ ਪੂਰਨ ਸਮਰੱਥ। ਸਿਰ ਮੇਰੇ ਪਰ ਤਿਨ ਕੋ ਹੱਥ। ਕਰਹਿਂ ਸਹਾਇ ਆਨਿ ਤਤਕਾਲਾ। ਲਖਹੁ ਇਕਾਕੀ ਨਹਿਂ, ਇਸ ਹਾਲਾ'॥੩੧॥ ਸੁਨਿ ਕਨਪਾਟੇ ਜੋਗੀ ਬ੍ਰਿੰਦ। ਉਠੇ ਤੁਰਤ ਰਿਸਿ ਧਾਰਿ ਬਿਲੰਦ। 'ਦੇਖਹਿਂ ਤੋਰ ਗੁਰੁ ਕਯਾ ਕਰੈ। ਇਸ ਪੀਪਰ ਕੋ ਹਮ ਪਰਹਰੈਂ॥੩੨॥ਯਹੀ ਚਿੰਨ੍ਹ ਤੁ ਬਹੁਤ ਬਤਾਵੈਂ। ਯਾਂਕੋ ਖੋਜ ਰਹਨਿ ਨਹਿਂ ਪਾਵੈ'। ਈਂਧਨ ਅਗਨਿ ਲੀਏ ਸਭਿ ਆਏ। ਧਰਿ ਚਹੁੰਦਿਸ਼ਿ ਮੈਂ ਕਰਿ ਸਮੁਦਾਏ ॥੩੩॥ ਜਾਰਿ ਦਯੋ ਪੀਪਰ ਮਤਿਮੰਦ। ਤਬਿ ਬੋਲਯੋ ਅਲਮਸਤ[2] ਬਿਲੰਦ। 'ਆਗੈ ਸਿਧ ਗੋਰਖ ਜੁਤਿ ਹੋਇ। ਲਰੋ ਉਡਾਵਨਿ ਚਲਦਲ ਸੋਇ ॥੩੪॥ ਸ਼੍ਰੀ ਨਾਨਕ ਨਿਜ ਕਰ ਤੇ ਗਹਯੋ। ਸਿਧ ਹਾਰੇ ਇਸਥਿਰੁ ਹੀ ਰਹਯੋ। ਅਬਿ ਭੀ ਸਤਿਗੁਰ ਬਨੈਂ ਸਹਾਈ। ਸਕਲ ਥਾਨ ਮੈਂ ਲੇਉਂ ਛੁਟਾਈ ॥੩੫॥ ਕਰਹੁ ਅਵੱਗਨਾ ਤਸ ਫਲ ਪਾਵਹੁ। ਅਪਨਿ ਉਖਾਰ ਜਰਾਂ ਪਛੁਤਾਵਹੁ'। ਇਮ ਉਤਪਾਤ ਕਰਯੋ ਜੋਗੀਨਿ। ਰਿਪੁ ਗਨ ਆਪ ਇਕਾਕੀ ਚੀਨਿ[3] ॥੩੬॥ ਲਗਯੋ ਅਰਾਧਨਿ ਤਪ ਕਰਿ ਬ੍ਰਿੰਦ। ਬਿਨਤੀ ਨਿਤਪ੍ਰਤਿ ਕਰਤਿ ਬਿਲੰਦ। 'ਸ਼੍ਰੀ ਹਰਿ ਗੋਵਿੰਦ ! ਬਨਹੁ ਸਹਾਯਕ। ਰੱਛਹੁ ਆਪ ਸਿੱਖ ਕੀ ਲਾਯਕ[4] ॥ ੩੭ ॥ ਸਰਬ ਘਟਨਿ ਕੋ

---

[1]ਦੰਡਯੋਗ ਨੂੰ ਦੰਡ ਦੇਣ ਵਾਲੇ। [2]ਨਾਮ ਸੀ ਸਿੱਖ ਦਾ। [3]ਵੈਰੀ ਬਹੁਤੇ ਤੇ ਆਪ ਨੂੰ ਇਕੱਲਾ ਜਾਣਕੇ। [4]ਸਿੱਖ ਦੀ (ਰੱਖਿਆ ਦੇ) ਲਾਇਕ ਹੈ।

[ਪਿਛਲੇ ਪੰਨੇ ਦੀ ਬਕੀ ਟੂਕ]

ਹਨ। ਮਾਲੂਮ ਹੁੰਦਾ ਹੈ ਕਿ ਜਿਵੇਂ ਸਿੱਧਾਂ ਨੇ ਨਾਨਕ ਮਤੇ ਦਾ ਪਿੱਪਲ ਸਾੜਿਆ ਸੀ, ਕਿਸੇ ਸਮੇਂ ਕੋਈ ਹਮਲਾ ਰੀਠੇ ਤੇ ਬੀ ਕਿਸੇ ਪ੍ਰਕਾਰ ਹੋਇਆ ਹੈ, ਪੂੰਤੁ ਸਾਈਂ ਦੀ ਮਿਹਰ ਨਾਲ ਅਸਲੀ ਬ੍ਰਿੱਛ ਦੇ ਉਸ ਪਾਸਿਓਂ ਜੋ ਸਤਿਗੁਰ ਨੇ ਮਿੱਠਾ ਕੀਤਾ ਸੀ ਫਿਰ ਬ੍ਰਿਛ ਫੁਟਕੇ ਲਹਿ ਲਹਿ ਕਰ ਰਿਹਾ ਹੈ ਤੇ ਉਹ ਮਿੱਠੇ ਫਲ ਹੁਣ ਤੱਕ ਦੇ ਰਿਹਾ ਹੈ, ਜਿਵੇਂ ਸ਼੍ਰੀ ਨਾਨਕ ਮਤੇ ਨਿਸ਼ਕੀ ਵਾਲਾ ਪਿੱਪਲ ਝੂਮ ਰਿਹਾ ਹੈ।

ਅੰਤਰਜਾਮੀ !। ਦਾਤਾ ਸਭਿ ਜੀਵਨਿ ਕੋ ਸ੍ਵਾਮੀ !। ਪਰੀ ਭੀਰ ਸਿਮਰਨ ਉਰ ਕਰਿਤਾ। ਰਿਦੇ ਭਰੋਸਾ ਰਾਵਰਿ ਧਰਿਤਾ ॥ ੩੮ ॥ ਬਹੁ ਮਿਲਿ ਬਲ ਕੀਨਸਿ ਜੋਗੀਨਿ। ਸ਼੍ਰੀ ਨਾਨਕ ਥਲ ਲੀਨਸਿ ਛੀਨ। ਦੇਸ਼ ਦੂਰ ਰਾਵਰਿ ਕੋ ਅਹੈ। ਬਿਨ ਆਏ ਇਹ ਥਾਨ ਨ ਰਹੈ ॥੩੯॥ ਬਿਰਦ ਆਪ ਕੋ ਹੋਵਤਿ ਹੀਨ। ਧਰਹਿ ਦਾਸ ਬਿਸਵਾਸੁ ਸੁ ਪੀਨ[1]*। ਜਨ ਰੱਖਜਕ ਇਹ ਨਾਮ ਤੁਮਾਰਾ। ਬਿਦਤਿ ਪੁਕਾਰਤਿ ਹੈ ਜਗ ਸਾਰਾ[2] ॥ ੪੦ ॥ ਇੱਤਯਾਦਿਕ ਨਿਤ ਬਿਨਤੀ ਕਰਿਤਾ। ਖਾਨ ਪਾਨ ਕੋ ਸੰਜਮ ਧਰਿਤਾ। ਆਤਪ ਬਰਖਾ ਸੀਤ ਸਹਾਰੇ। ਕਰੈ ਸ਼ਨਾਨ ਕਿ ਗੁਰੂ ਚਿਤਾਰੈ ॥ ੪੧ ॥ ਮਹਾਂ ਪ੍ਰੇਮ ਤੇ ਰਿਦੇ ਬਸਾਏ।ਰਾਤਿ ਦਿਵਸ ਨਹਿੰ ਧ੍ਯਾਨ ਭੁਲਾਏ।ਸ਼੍ਰੀ ਹਰਿਗੋਬਿੰਦ ਸਭਿ ਬਿਧਿ ਜਾਨੀ। ਭਈ ਪ੍ਰੇਮ ਕੀ ਖੈਂਚ ਮਹਾਨੀ ॥ ੪੨ ॥ ਰਹਜੋ ਨ ਜਾਇ ਅਧਿਕ ਅਕੁਲਾਏ।ਘਰੀ ਘਰੀ ਛਿਨਿ ਛਿਨਿ ਲਲਚਾਏ। ਪ੍ਰਿਯ ਸੇਵਕ ਕੋ ਮਿਲਹਿੰ ਨ ਜਾਵਤਿ[2]। ਕਹਾਂ ਸ਼ਾਂਤਿ ਸਤਿਗੁਰ ਕੋ ਭਾਵਤਿ ॥੪੩ ॥–ਏਕਲ ਬਨਹਿ ਨ ਤਿਹਠਾਂ ਜਾਨੋ। ਨਾਂਹਿ ਤ ਪਲਕ ਬਿਖੈ ਪ੍ਰਸਥਾਨੋ। ਕੁਛ ਸੁਭੁਟਨਿ ਕੋ ਲੈ ਕਰਿ ਸਾਥ। ਬਨਹਿੰ ਸਹਾਯਕ ਤੌ ਸ਼ੁਭ ਗਾਥ–॥ ੪੪ ॥ ਇੱਤਯਾਦਿਕ ਬਹੁ ਰਿਦੈ ਬਿਚਾਰੈਂ। ਕਿਮ ਸ਼੍ਰੀ ਨਾਨਕ ਮਤੇ ਸਿਧਾਰੈਂ। ਇਕ ਤੌ ਖੈਂਚ ਸਾਧ ਨੈ ਕਰੀ।–ਇਹਠਾਂ ਮਿਲਹਿੰ–ਕਾਮਨਾ ਧਰੀ ॥ ੪੫ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸ਼੍ਰੀ ਨਾਨਕ ਮਤੇ' ਪ੍ਰਯੰਕ ਬਰਨਨੰ ਨਾਮ ਅਸ਼ਟਵਿੰਸਤੀ ਅੰਸੂ ॥ ੨੮ ॥

੨੯. [ਭਰੋਲੀ, ਭਾਈ ਸਾਈਂਦਾਸ–ਰਾਮੋ]।

ਦੋਹਰਾ ॥ ਛੱਲੇ ਗ੍ਰਾਮ ਦਮੋਦਰੀ ਮਾਤ ਪਿਤਾ ਕੇ ਧਾਮ। ਇਕ ਭਗਨੀ ਇਸ ਕੀ ਬਡੀ ਰਾਮੋਂ ਤਿਸ ਕੋ ਨਾਮ ॥ ੧ ॥ ਚੌਪਈ॥ ਤਿਸ ਕੋ ਪਤਿ ਸਿਖ ਸਾਂਈ ਦਾਸ। ਗ੍ਰਾਮ ਭਰੋਲੀ ਵਸਹਿ ਅਵਾਸ।ਸਤਿਸੰਗਤ ਬਹੁ ਛੱਲੇ ਗ੍ਰਾਮੂ।ਮਿਲਿ ਮਿਲਿ ਸਿਮਰਤਿ ਹੈ ਸਤਿਨਾਮੂ ॥ ੨ ॥ ਸਾਈਂਦਾਸ ਬਸਜੋ ਸਸੁਰਾਰੇ। ਨਰ ਗਨ ਹੇਰੇ ਗੁਰੁਮਤਿ ਧਾਰੇ। ਤਿਨ ਕੀ ਸੰਗਤਿ ਤੇ ਮਨ ਫਰਜੋ।ਸ਼੍ਰੀ ਅਰਜਨ ਕੋ ਸਤਿਗੁਰੁ ਕਰਜੋ ॥ ੩ ॥ ਸਿੱਖੀ ਗੁਨ ਸਮੇਤ ਉਰ ਧਾਰੀ। ਸ਼ਰਧਾਲੁ ਚਿਤ ਭਗਤਿ ਉਦਾਰੀ। ਨਿਜ ਨਿਕੇਤ ਗਮਨਜੋ ਗੁਰ ਭਜੇ। ਸਿਮਰਤਿ ਸੱਤਿਨਾਮ ਨਿਤ ਜਜੇ ॥ ੪ ॥ ਇਮ ਸਿਖ ਭਾ ਕੇਤਿਕ ਦਿਨ ਪਾਛੈ।ਭਾ ਸਨਬੰਧ ਗੁਰੂ ਕੋ ਆਛੈ। ਅਤਿ ਅਨੰਦ ਤਿਸ ਕੋ ਮਨ ਹੋਵਾ। ਕਈ ਬਾਰ ਗੁਰੂ

[1]ਦਾਸ (ਆਪ ਜੀ ਦਾ) ਭਾਰੀ ਭਰੋਸਾ ਰੱਖਦਾ ਹੈ। [2]ਜਦ ਤਕ। *ਪਾ:–ਛੀਨ।

ਦਰਸ਼ਨ ਜੋਵਾ॥੫॥ ਪਾਰੋ ਪਰਮ ਸਿੱਖ ਕੁਲ ਜਾਂਹੀ। ਰਾਮੋ ਜਨਮ ਲੀਨਿ ਤਿਸ ਮਾਂਹੀ। ਪਰੰਪਰਾ ਸਿੱਖੀ ਘਰ ਜਾਂਹੁ। ਧਾਂਤੋ ਗੁਰੁਮਤਿ ਧਰਿ ਉਰ ਮਾਂਹੁ॥੬॥ਮਾਤ ਪਿਤਾ ਗੁਰੁ ਕੇ ਸਿੱਖ ਭਾਰੇ।ਕਨੋਂ ਸੰਤਤਿ ਸਿੱਖੀ ਨਹਿੰ ਧਾਰੇ। ਰਾਮੋ ਸਿਮਰਤਿ ਸਤਿਗੁਰੁ ਨੀਤਿ। ਹਿਤ ਕੱਲਜ੍ਯਾਨ ਪ੍ਰੇਮ ਧਰਿ ਚੀਤ ॥੭॥ ਦੰਪਤਿ ਮਹਿੰ ਗੁਰਮਤਿ ਅਤਿ ਹੋਈ। ਗੁਰੁ ਗੁਰੁ ਸਿਮਰਤਿ ਦੁਰਮਤਿ ਖੋਈ।ਹੋਇ ਪੁਰਬ ਦਿਨ ਦੀਪਕ ਮਾਲਾ।ਕਿਧੌਂ ਵਿਸਾਖੀ ਮੇਲ ਬਿਸਾਲਾ॥੮॥ ਦੰਪਤਿ ਆਇ ਦਰਸ ਕੌ ਕਰਿਤੇ।ਮਿਲਿ ਮਿਲਿ ਬ੍ਰਿਹੁ ਕੇ ਦੁਖ ਪਰਹਰਿਤੇ। ਤਿਨਹੁ ਸਦਨ ਚਿਨਵਾਵਨਿ ਕੀਨਾ। ਧਨ ਗਨ ਤਹਿੰ ਲਗਾਇ ਸੁਖ ਭੀਨਾ ॥ ੯ ॥ ਬਹੁ ਸੁੰਦਰ ਮੰਦਿਰ ਜਥਿ ਬਨਨੋ। ਕਾਰੀਗਰਨਿ ਸੁਮਤਿ ਤੇ ਚਿਨਨੋ। ਦੰਪਤਿ ਨੇ ਅਵਿਲੋਕਨੋ ਆਛੇ। ਤਿਸ ਮੈਂ ਬਸਿਬੋ ਨਹਿੰ ਉਰ ਬਾਂਛੇ ॥੧੦॥ਕਰਨੋ ਪ੍ਰੇਮ–'ਗੁਰੁ ਪੁਰਬ ਬਸੈਂ। ਪੁਨ ਪਸ਼ਚਾਤਿ ਸਦਨ ਇਸ ਧਸੈਂ। ਪ੍ਰਥਮ ਨਹੀਂ ਇਹ ਹਮਰੇ ਜੋਗ।ਗੁਰੁ ਪੀਛੇ ਹਮ ਬਸਿਬੋ ਹੋਗ'॥੧੧॥ ਇਮ ਗਾਵੋ ਪੂਰਣ ਕਰਿ ਮਨ ਮਾਂਹੁ। ਰੁਚਿਰ ਕਿਵਾਰ ਬਨਾਇਸਿ ਤਾਂਹੁ। ਦ੍ਵਾਰ ਅਸੰਜਤਿ ਕਰਿ ਦਿਯ ਤਾਰੋ[1]। ਕਬਹੁੰ ਨ ਹੇਰਨਿ ਹੋਤੁ ਉਘਾਰੋ[2]॥ ੧੨ ॥ ਦੀਨਬੰਧੁ ਗੁਰੁ ਬਿਰਦ ਬਿਸਾਲਾ।ਜਨ ਇਛਾ ਪੂਰਵਹਿੰ ਤਤਕਾਲਾ।ਅਪਰ ਸਮੱਗ੍ਰੀ ਕਰਿ ਕਰਿ ਤਯਾਰੀ। ਸਿਮਰਤਿ ਰਾਖਤਿ ਸਦਨ ਮਝਾਰੀ ॥ ੧੩॥ ਬਹੁ ਸੁੰਦਰ ਪਰਯੰਕ ਬਨਾਏ। ਦੇ ਦੇ ਦਰਬ ਤਯਾਰਿ ਕਰਿਵਾਏ। ਹਿਤ ਭੋਜਨ ਕੇ ਸੁੰਦਰ ਅੰਨ। ਆਨਿ ਧਰਹਿ ਹੁਇ ਸਿਦਕ ਸਪੰਨ[3] ॥੧੪॥ ਜਨੋਂ ਜਨੋਂ ਵਸਤੁ ਤਯਾਰ ਕਰਿ ਜੋਵਤਿ। ਤਨੋਂ ਤਨੋਂ ਅਧਿਕ ਪ੍ਰੇਮ ਉਰ ਹੋਵਤਿ। ਦਿਨ ਪ੍ਰਤਿ ਪ੍ਰੇਮਾਤੁਰ ਹੁਇ ਦੰਪਤਿ। ਗੁਰੁ ਬਿਨ ਲਗਹਿ ਨ ਆਛੀ ਸੰਪਤਿ ॥ ੧੫ ॥ ਕਰਹਿੰ ਪ੍ਰਤੀਖਨ–ਕਬਿ ਗੁਰ ਆਵਹਿੰ। ਹਮਰੇ ਮਨ ਅਭਿ-ਲਾਖ ਪੁਰਾਵਹਿੰ–। ਗੁਰੁ ਪ੍ਰਸੰਗ ਕਹਿ ਆਪਸ ਮਾਂਹੁ। ਸੁਜਸੁ ਬਖਾਨਤਿ ਰਿਦੇ ਉਮਾਹੁ ॥ ੧੬ ॥ ਬੀਤੇ ਕਿਤਿਕ ਦਿਵਸ ਇਸ ਭਾਂਤੀ।–ਗੁਰੁ ਨ ਆਏ ਤਾਪਤਿ ਛਾਤੀ। ਕਯਾ ਕਾਰਨ ਭਾ ਮਿਲੇ ਨ ਸ੍ਵਾਮੀ ?। ਚੌਦਹਿ ਲੋਕਨਿ ਅੰਤਰਜਾਮੀ ॥ ੧੭ ॥ ਸ਼੍ਰੀ ਗੁਰੁ ਹਰਿਗੋਵਿੰਦ ਮੁਖ ਚੰਦ। ਹਮ ਚਕੋਰ ਕਬਿ ਦੇਹਿ ਅਨੰਦ। ਸਮ ਸੂਰਜ ਕਬਿ ਤੇਜ ਦਿਖਾਵੈਂ । ਹਮਰੇ ਰਿਦੇ ਕਮਲ ਬਿਕਸਾਵੈਂ ॥੧੮॥ ਚਾਤ੍ਰਿਕ ਸਮ ਦੰਪਤਿ ਬਿਲਪਾਈਂ। ਸ਼ਾਂਤਿ ਬੂੰਦ ਕਬਿ

[1]ਜੰਦਰਾ ਮਾਰ ਦਿੱਤਾ। [2]ਕਦੀ ਵੇਖਣ ਵਾਸਤੇ ਵੀ ਨਾਂ ਖੋਲ੍ਹਿਆ। [3]ਸਮੇਤ।

ਮਿਲਹਿਂ ਗੁਸਾਈਂ[1]। ਤਰੁ ਸੁਕਤਿ ਦੁਰਬਲ ਹਮ ਤੈਸੇ। ਕਬਿ ਗੁਰ ਮਿਲਹਿ ਜਲਦ ਜਲ ਜੈਸੇ[2] ॥੧੯॥ ਜਬਿ ਦੇਖੌਂ ਜੁਗੁ ਪਦ ਅਰਬਿੰਦ। ਤਬਿ ਹਰਖਹਿਂ ਮਨ ਹੋਇ ਮਲਿੰਦ। ਅਜਹੁਂ ਨ ਆਏ, ਹਮ ਨਿਰਭਾਗੀ। ਕਿਧੌਂ ਨ ਰਿਦੈ ਪ੍ਰੇਮ ਬਹੁ ਜਾਗੇ ॥੨੦॥ ਬਸੀ ਪ੍ਰੀਤਿ ਕੇ ਸੁਨੇ ਸਦੀਵੇ। ਆਇਂ ਝੁਰਤ ਜਿਮ ਜਲ ਥਲ ਨੀਵੇ-ਮ। ਕਰਤਿ ਪ੍ਰਤੀਖਨ ਦਿਨ ਭੇ ਘਨੇ। ਤਬਿ ਰਾਮੋ ਨਿਜ ਪਤਿ ਸੋਂ ਭਨੇ ॥੨੧॥ 'ਚਲਹੁ ਸੁਧਾਸਰ ਮਿਲਿ ਕਰਿ ਲਜਾਵੈਂ। ਬਿਨਤੀ ਬਨਿ ਕੈ ਦੀਨ ਸੁਨਾਵੈਂ। ਜਸੋਂ ਕਸੋਂ ਕਰਿ ਨਿਜ ਘਰਿ ਮਹਿ ਆਨੈਂ।ਸਦਨਬਸਾਵਹਿਂ ਜਸੋਂ ਇਛ ਠਾਨੈਂ"॥੨੨॥ ਸਾਈਂ ਦਾਸ ਭਨਸੋਂ'ਸੁਨਿ ਭੋਰੀ!। ਨੀਕੀ ਲਗਹਿ ਬਾਤਿ ਨਹਿਂ ਤੋਰੀ। ਅਲਪੱਗਜਨਿ ਸੋਂ ਇਮ ਬਨਿ ਆਵੈ। ਬਿਨਾਂ ਭਨੇ ਜੋ ਭੇਵ ਨ ਪਾਵੈਂ ॥੨੩॥ ਗੁਰੁ ਹੈਂ ਪੂਰਨ ਪੁਰਖ ਕ੍ਰਿਪਾਲੂ। ਘਟ ਘਟ ਕੀ ਜਾਨਹਿਂ ਸਭਿ ਕਾਲੂ। ਮਨ ਚਿਤਵਨਿ ਤੇ ਇਹਾਂ ਬੁਲਾਵੈਂ। ਨਹਿਂ ਆਵਹਿਂ, ਬੈਠੇ ਗੁਨ ਗਾਵੈਂ ॥ ੨੪ ॥ ਕਬਹੂੰ ਪਿਖਹਿਂ ਹਮਾਰੀ ਓਰ। ਪੂਰਨਿ ਕਰੈਂ ਆਇ ਕਰਿ ਲੋਰ'। ਸਾਈਂ ਦਾਸ ਪ੍ਰੇਮ ਭਾ ਗਾਢੋ। 'ਘਰ ਮਹਿ ਦਰਸੋਂ' ਇਮ ਨਿਤ ਬਾਢੋ ॥੨੫॥ ਉਠਤਿ ਬੈਠਤਿ ਸੋਵਤਿ ਚਾਲਤਿ। ਗੁਰ ਆਗਵਨ ਸਦੀਵ ਸੰਭਾਲਤਿ। 'ਯੁਤਿ ਦਮੋਦਰੀ ਕੇ ਚਲਿ ਆਵੈਂ। ਮਮ ਘਰ ਬੈਠਹਿਂ ਦਰਸ ਦਿਖਾਵੈਂ' ॥੨੬॥ ਕਿਤਿਕ ਦਿਵਸ ਐਸੇ ਜਬਿ ਬੀਤੇ। ਪੁਨ ਰਾਮੋ ਕਹਿ ਪਤਿ ਸੋਂ ਪ੍ਰੀਤੇ। 'ਜੇ ਨਹਿਂ ਚਲਹੁ ਮਾਨਿ ਬਚ ਮੋਰਾ।ਪਾਤੀ ਲਿਖਿ ਪਠੀਅਹਿ ਗੁਰ ਓਰਾ ॥੨੭॥ ਉੱਤਰਿ ਲਿਖਹਿਂ ਜਾਇ ਸਭਿ ਜਾਨੀ। ਆਵਨਿ ਹੋਹਿ ਕਿ ਨਹਿਂ ਇਸ ਥਾਨੀ। ਬਹੁਰ ਕਰਹੁ ਜਿਮ ਤੁਵ ਉਰ ਭਾਵੈ। ਪ੍ਰਣ ਪੂਰਨ[3] ਕੀ ਸਭਿ ਸੁਨਿ ਪਾਵੈਂ" ॥੨੮॥ਸਾਈਂ ਦਾਸ ਭਨਸੋਂ ਪੁਨ ਬੈਨ। ਬੋਲਤਿ ਭਰਸੋਂ ਪ੍ਰੇਮ ਜਲ ਨੈਨ।'ਹੇ ਸੁਮੱਧਮੇਂ[4]*!ਨਹਿ ਮੈਂ ਮਾਨੋਂ।ਰਿਦੈ ਪ੍ਰੇਮ ਤੇ ਇਹਠਾਂ ਆਨੋਂ ॥ ੨੯ ॥ ਸਕਲ ਦੇਸ਼ ਕੋ ਹੋਵਹਿ ਭਲੇ। ਸਿੱਖੀ ਸਾਰਹਿ[5] ਸਤਿਗੁਰੁ ਮਿਲੇ। ਆਪ ਨ ਜਾਉਂ, ਲਿਖੌਂ ਨਹਿਂ ਪਾਤੀ। ਸਿਮਰੌਂ ਨਿਸ ਦਿਨ ਕਰਿ ਮਤਿ ਰਾਤੀ ॥੩੦॥ ਆਇਂ ਆਪ ਹੀ ਤੇ ਸੁਖ ਕਰੈਂ। ਲਖਹਿਂ ਪ੍ਰੀਤਿ ਉਰ ਆਸਾ ਪੁਰੈਂ'। ਦਿਨ ਪ੍ਰਤਿ ਵਸਤੁ ਸਕਲ ਸਕੇਲੇ। 'ਬਹੁ ਦਾਸਨ

---

[1]ਸ੍ਰੰਤੀ ਬੂੰਦ ਦੇ ਸਮਾਨ ਗੁਸਾਈਂ ਕਦੋਂ ਮਿਲਨਗੇ। [2]ਬੱਦਲ ਦੇ ਜਲ ਵਾਂਗ। [3](ਸ਼ਾਂਤੀ) ਪ੍ਰਤਿਗਯਾ ਪੂਰਨ ਕਰਨ ਦੀ (ਵਾਰਤਾ)। [4]ਸੁੰਦਰੀ। [ਸੰਸ:, ਸੁਮੱਧਯਾ=ਸੁਹਣੀ ਕਮਰ ਵਾਲੀ,ਭਾਵ ਇਸਤ੍ਰੀ]। [5]ਸਾਰੀ ਨੂੰ। (ਅ) ਸੰਭਾਲਨਗੇ। *ਪਾ:—ਹੇ ਸੁਮਤੇ ਇਹ।

ਯੁਤ ਗੁਰੁ ਕੋ ਮੇਲੇ[1] ॥ ੩੧ ॥ ਸਗਰੀ ਸੇਵ ਕਰੌਂ ਨਿਜ ਘਰ ਤੇ। ਨਹੀਂ ਆਪ ਤੇ ਲੈ ਕੁਛ ਬਰਤੌਂ[2]। ਤਮਾਰੀ ਕਰਤਨੋ ਦਿਵਸ ਬਿਤਾਵੈ।ਕਹੌਂ ਕਹਾਂ ਲਗਿ ਪ੍ਰੇਮ ਉਪਾਵੈ ॥੩੨॥ ਬਸਨ ਬਿਭੂਖਨ ਦੇਨ ਉਪਾਇਨ। ਕਰਿ ਕਰਿ ਭਨਾਰ ਧਰਤਿ ਹੈ ਆਇਨ। 'ਆਜ ਕਾਲਿ ਮਹਿੰ ਗੁਰੁ ਆਗਵਨੁ।ਆਇ ਬਿਰਾਜਹਿੰਗੇ ਮਮ ਭਵਨ ॥੩੩॥ ਧੰਨ ਭਾਗ ਮੈਂ ਤਿਸ ਦਿਨ ਹੋਵੈਂ। ਨਿਜ ਘਰ ਮਹਿੰ ਥਿਤ ਸਤਿਗੁਰੁ ਜੋਵੈਂ। ਜਬਹਿ ਕ੍ਰਿਪਾ ਧਾਰਹਿੰਗੇ ਨਾਥ। ਸਭਿ ਪਰਵਾਰ ਲੇਹਿੰ ਨਿਜ ਸਾਥ ॥ ੩੪ ॥ ਮੋਹਿ ਦੀਨ ਕੀ ਦਸ਼ਾ ਨਿਹਾਰਹਿੰ। ਭਭਢਿਨ ਮਾਰਗ ਮਹਿੰ ਪਗ ਡਾਰਹਿੰ।ਸਫਲ ਕਰੈਂ ਮਮ ਸਦਨ ਚਿਨਾਯੋ। ਬਸਹਿੰ ਆਨ ਪਰਯੰਕ ਡਸਾਯੋ॥੩੫॥ਹਾਥ ਜੋਰਿ ਮੈਂ ਥਿਰੌਂ ਅਗਾਰੀ।ਕਰਿ ਹੌਂ ਜਨੌਂ ਜਨੌਂ ਸੁਮੁਖ ਉਚਾਰੀ[3]। ਐਸੀ ਖੈਂਚਿ ਪ੍ਰੇਮ ਕੀ ਭਈ। ਸੁਧਿ ਬਿਵਹਾਰ ਬਿਸਰਿ ਸਭਿ ਗਈ ॥੩੬॥ ਦੋਨਹੁੰ ਦਿਸ਼ਿ ਕੋ ਪ੍ਰੇਮ ਪਛਾਨਾ। ਸ਼੍ਰੀ ਗੁਰੁ ਹਰਿਗੋਵਿੰਦ ਸੁਜਾਨਾ।–ਨਾਨਕ ਮਤੇ ਅਰਾਧਹਿ ਸਾਧੂ। ਸਿੱਧਨ ਤੇ ਲਹਿ ਬਾਧਾ ਆਧੂ[4] ॥੩੭॥ ਗ੍ਰਾਮ ਡਰੋਲੀ ਸਾਈਂਦਾਸ। ਠਾਨਯੋ ਪੂਣ 'ਗੁਰੁ ਬਸਹਿੰ ਅਵਾਸ'–। ਪ੍ਰੇਮ ਦਾਮ ਤੇ ਔਂਚਨਿ ਹੋਏ।ਮਿਲਨੋ ਚਹਤਿ ਚਿਤਵਤਿ ਦਿਸ਼ਿ ਦੋਏ ॥੩੮॥ ਬਿਰਦ ਸੰਭਾਰਿ ਗ਼ਰੀਬ ਨਿਵਾਜੂ।ਚਹਤਿ ਕਰੋ ਦਾਸਨਿ ਕੇ ਕਾਜੂ। ਜੁਤਿ ਪਰਵਾਰ ਡਰੋਲੀ ਚਾਹਤਿ। ਨਿਜ ਘਰ ਚਿਪੈ ਬਖ਼ਾਇ ਉਮਾਹਤਿ ॥੩੯॥ ਸਾਧ ਚਹੈ ਜੋਗਨਿ ਕੀ ਜੀਤਿ। ਸ਼੍ਰੀ ਨਾਨਕ ਥਲ ਮਹਿੰ ਧਰਿ ਪ੍ਰੀਤਿ। ਜਿਮ ਪ੍ਰਸਥਾਨ ਬਨਹਿ ਜੁਗ ਥਾਨ। ਤਥਾ ਬਿਚਾਰਤਿ ਗੁਰੁ ਭਗਵਾਨ ॥ ੪੦ ॥ ਸਭਿ ਬਿਧਿ ਕੋ ਸਮੁਝਨਿ ਕਰਿ ਮਨ ਮੈਂ। ਚਿਤ ਕੋ ਧਾਰਤਿ ਪੰਥ ਗਮਨਿ ਮੈਂ। ਬਨਨੋ ਅਵੱਸਯ ਪਹੁੰਚਨੋ ਤਹਾਂ। ਸ਼੍ਰੀ ਹਰਿ-ਗੋਵਿੰਦ ਸਮਰਥ ਮਹਾਂ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਡਰੋਲੀ' ਪ੍ਰਸੰਗ ਕਥਨੰ ਨਾਮ ਦੇਕ ਊਨ ਤ੍ਰਿੰਸਤੀ ਅੰਸੁ ॥ ੨੯ ॥

੩੦. [ਮਾਤਾ ਗੰਗਾ ਜੀ ਡਰੋਲੀ ਪੁੱਜੇ]।

ਦੋਹਰਾ ॥ ਗੁਰ ਇਕੰਤ ਦਾਮੋਦਰੀ ਨਿਕਟਿ ਸੁ ਬੈਠੀ ਆਇ। ਤਿਸ ਕੀ ਬਹਨਿ[5] ਪ੍ਰਸੰਗ ਕੋ ਸਗਰੋ ਦਿਯੋ ਸੁਨਾਇ ॥ ੧ ॥ ਚੌਪਈ ॥ 'ਸਾਈਂ ਦਾਸ ਸਦਨ ਚਿਨਵਾਯੋ। ਪਿਖਿ ਸੁੰਦਰ ਪੂਣ ਰਿਦੇ ਬਸਾਯੋ। ਤੋਹਿ ਸਹਤ ਚਹਿ ਹਮਹਿ ਬਸਾਯਹੁ। ਇਸ ਕਾਰਣ ਤੇ ਇਹਾਂ ਨ ਆਯਹੁ ॥ ੨ ॥ ਦੰਪਤਿ

[1]ਮੇਲ ਹੋਵੇਗਾ। [2]ਘਰ ਵਿੱਚ। [3]ਜਿਵੇਂ ਜਿਵੇਂ ਆਪਣੇ ਸੁਹਣੇ ਮੁਖੋਂ ਉਚਾਰਨਗੇ (ਗੁਰੂ ਜੀ)। [4]ਮਾਨਸਕ ਪੀੜਾ। [5]ਭੈਣ ਦਾ।

ਸਿਮਰਤਿ ਚਾਤ੍ਰਿਕ ਜੈਸੇ। ਨਿਸ ਦਿਨ ਮਹਿੰ ਬਿਸਰਤਿ ਨਹਿੰ ਕੈਸੇ।ਦਿਹੁ ਸਲਾਹਿ ਕਿਮ ਕਰਹਿੰਪਯਾਨਾ।ਮਿਲਹਿ ਤਿਨਹੁੰ ਬਿ੍ਹੁ ਕਰਿਹੈਂ ਹਾਨਾ'॥੩॥ ਸੁਨਿ ਦਮੋਦਰੀ ਭਗਨਿ ਪ੍ਰਸੰਗਿ।ਬਿਨੈ ਭਨੀ ਮਨ ਸੈਗ ਉਮੰਗ। 'ਬਾਂਛਤਿ ਬਾਨੀ ਕਾਨ ਸੁਨਾਈ।ਸਾਈਂ ਦਾਸ ਭਗਨਿ ਕੋ ਸਾਈਂ'[1]॥੪॥ ਏਵ ਕਾਮਨਾ ਜੋ ਤਿਨ ਕੀਨਿ। ਦੰਪਤਿ ਸਿਮਰਤਿ ਜੋ ਬਨਿ ਦੀਨ। ਅਹੈ ਪ੍ਰੇਮ ਬਸਿ ਬਿਰਦ ਤੁਮਾਰੋ।ਦਾਸਨਿ ਕੇ ਸਦ ਹੀ ਹਿਤਕਾਰੇ ॥ ੫॥ ਬਹੁਰ ਸਬੰਧ ਅਹੈ ਤਿਨ ਸਾਥਿ। ਚਲਹੁ ਮਿਲਹੁ ਤੁਰਨ ਹੀ, ਨਾਥ !। ਬਿਛੁਰਨਿ ਤੇ ਬੀਤਯੋ ਚਿਰਕਾਲ। ਦੇਖਨਿ ਕੋ ਚਿਤ ਚਹਤਿ ਬਿਸਾਲ' ॥ ੬ ॥ ਸ਼੍ਰੀ ਗੁਰ ਕਹਯੋ 'ਕਰਹੁ ਅਬਿ ਤਯਾਰੀ।ਗਮਹੁ ਛਰੋਲੀ ਬਿਲਮ ਬਿਸਾਰੀ।ਨਿਸ ਦਿਨ ਕਸਕਤਿ[2] ਹੈ ਮਨ ਮੇਰੋ।ਜਾਨਿ ਜਾਨਿ*ਤਿਨ ਪ੍ਰੇਮ ਘਨੇਰੋ ॥੭॥ ਰਹਯੋ ਨ ਜਾਹਿ ਮੋਹਿ ਤੇ ਕੈਸੇ। ਬੰਧ ਜਿ ਥਾਰੁ ਥਾਰੀ ਜੈਸੇ[3]। ਇਮ ਕਹਿ ਮਾਤਾ ਕੇ ਢਿਗ ਆਏ। ਦੁਹੁਦਿਸ਼ ਕੋ ਪ੍ਰਸੰਭਾਵ ਸੁਨਾਏ ॥੮॥ 'ਨਾਨਕ ਮਤੈ ਜ਼ਰੂਰੀ ਜਾਨਾ। ਤਹਾਂ ਸਾਧ ਕੋ ਪ੍ਰੇਮ ਮਹਾਨਾ। ਝਗਰਹਿੰ ਕਨਪਾਟੇ ਜੋਗੀਨਿ। ਸਿਖ ਏਕਲ ਕੋ ਕੀਨਸਿ ਦੀਨ ॥ ੯ ॥ ਸਤਿਗੁਰ ਕੋ ਇਸਥਾਨ ਬਿਗਾਰਾ। ਹਮਰੋ ਤ੍ਰਾਸ ਨਹੀਂ ਉਰ ਧਾਰਾ। ਬਨੈਂ ਸਹਾਇ ਸਥਾਨ ਛੁਰਾਵੈਂ†। ਬਿਲਮ ਬਿਹੀਨ ਤਹਾਂ ਕੋ ਜਾਵੈਂ ॥ ੧੦ ॥ ਦੁਤਿਯ ਪ੍ਰਸੰਗ ਛਰੋਲੀ ਮਾਂਹਿ। ਤੋਰ ਨੁਖਾ ਕੀ[4] ਭਗਨੀ ਤਾਂਹਿ। ਪਤਿ ਜੁਤਿ ਸਿਮਰਤਿ ਸਦਨ ਉਤਾਰਨ[5]। ਹਮ ਹਿਤ ਕੀਨਿ ਨਵੀਨਿ ਉਸਾਰਨ ॥ ੧੧ ॥ ਤਿਸ ਮਹਿੰ ਆਪ ਨ ਪ੍ਰਵਿਸ਼ਹਿ ਸੋਇ।–ਪ੍ਰਥਮ ਨਿਵਾਸ ਗੁਰੂ ਕੋ ਹੋਇ। ਪਾਛੇ ਆਪ ਬਸਨਿ–ਤਹਿੰ ਚਾਹੈ। ਨਿਸ ਦਿਨ ਮਮ ਸਿਮਰਨ ਮਨ ਮਾਂਹੈ' ॥੧੨॥ ਸੁਨਿ ਮਾਤਾ ਨੇ ਸੁਤ ਚਿਤ ਕੇਰੀ। ਕਹਯੋ 'ਬਾਟ ਤੁਹਿ ਪਰਹਿ ਘਨੇਰੀ। ਪੂਰਬ ਮਹਿੰ ਸਥਾਨ ਬਹੁ ਦੂਰ। ਤਹਾਂ ਜਾਨਿ ਕੋ ਚਹਹਿੰ ਜ਼ਰੂਰ ॥ ੧੩ ॥ ਬਹੁਰ ਛਰੋਲੀ ਜੁਤਿ ਪਰਵਾਰ। ਗਮਨੈ ਚਾਹਤਿ ਪ੍ਰੇਮ ਸੰਭਾਰਿ।ਤੁਮ ਸਮਰੱਥ ਕਰਹੁ ਜਿਮ ਭਾਵੈ। ਜਿਸ ਕਰਿਬੇ ਬਿਨ ਨਹਿੰ ਬਨਿ ਆਵੈ'॥੧੪॥ਸੁਨਿ ਗੰਗਾ ਤੇ ਗੁਰੂ ਉਚਾਰੀ। 'ਇਸ ਪ੍ਰਕਾਰ ਹਮ ਰਿਦੇ ਬਿਚਾਰੀ। ਦੋਨਹੁ ਨੁਖਾ ਸੰਗਿ ਨਿਜ ਲੀਜੈ। ਗਮਨ ਛਰੋਲੀ ਕੋ ਤੁਮ ਕੀਜੈ ॥ ੧੫ ॥ ਚਲਿ ਧੀਰਜ ਦਿਹੁ ਸਾਈਂ ਦਾਸ।

---

[1]ਭੈਣ ਦਾ ਪਤੀ। [2]ਪੀੜ ਕਰਦਾ ਹੈ। [3]ਜਿਵੇਂ ਰੇਤੇ ਦੇ ਬੰਨ੍ਹ ਤੋਂ ਜਲ (ਨਹੀਂ ਰੁਕ ਸਕਦਾ)। [4]ਨੂੰਹ ਦੀ। [5]ਘਰ ਵਿੱਚ ਉਤਾਰਨ ਲਈ। *ਪਾ:–ਜਾਨ ਜਾਨ। †ਪਾ:–ਸੁਹਾਵੈਂ।

ਮਿਲਿ ਕਰਿ ਬਾਸਹੁ ਤਾਂਹਿ ਅਵਾਸ। ਦਾਸੀ ਦਾਸ ਲੇਹੁ ਸਭਿ ਸੰਗ। ਸੁਭਟ ਪਚੀਸ ਜੁ ਚਢੇ ਤੁਰੰਗ[1]॥੧੬॥ ਸਮੈਦਨ ਬਹਿਲ ਸਕਟ ਧਰਿ ਭਾਰਾ। ਸਨੈ ਸਨੈ ਕਰਿ ਪੰਥ ਪਧਾਰਾ। ਸੁਖ ਸੋਂ ਸਭਿ ਸੰਭਾਰਿ ਬਸੀਜੈ। ਹਮ ਆਗਵਨ ਪ੍ਰਤੀਖਨ ਕੀਜੈ ॥੧੭॥ ਦਿਨ ਕੇਤਿਕ ਮਹਿੰ ਹਮ ਚਲਿ ਆਵੈਂ। ਮਿਲਹਿੰ ਭਰੋਲੀ ਅਨੰਦ ਉਪਾਵੈਂ[2]। ਇਮ ਮਸਲਤ ਕਰਿ ਮਾਤਾ ਸਾਥ। ਨਿਕਸੇ ਆਇ ਸਭਾ ਮਹਿੰ ਨਾਥ ॥ ੧੮ ॥ ਬ੍ਰਿਧ ਜੁਤਿ ਸਭਿਨਿ ਮਸੰਦਨਿ ਸੰਗਿ। ਚਲਿਬੇ ਬਰਨਜੋ ਸਕਲ ਪ੍ਰਸੰਗ।'ਬਨਜੋ ਅਵੱਸ਼ਨਕ ਜਾਨਿ ਹਮਾਰਾ। ਕਰਿ ਨਿਰਨੈ ਚਿਤ ਲੀਨਿ ਬਿਚਾਰਾ'॥੧੯॥ਥਿਰਹੁ ਹੋਨਿ ਤੇ*ਸਭਿ ਅਕੁਲਾਏ। ਨਿਜ ਨਿਜ ਹਿਤ ਕੇ ਬਾਕ ਸੁਨਾਏ। ਦੀਨਿ ਅਖਿਲ ਕੋ ਧੀਰ ਘਨੇਰੇ।ਕਰੀ ਮਾਤ ਤਮਾਰੀ ਤਿਸ ਬੇਰੇ॥੨੦॥ਨਾਰਿ ਨਗਰ ਕੀ† ਸੁਨਿ ਕਰਿ ਆਈ।ਅਰਪਿ ਅਕੋਰਨਿ ਬਿਨੈ ਅਲਾਈ। 'ਭੂਰਨ ਨਿਜ ਪੁਰਿ ਕੀ ਸੁਧਿ ਲੀਜੈ। ਆਨਿ ਹਮੈ ਦਰਸ਼ਨ ਕੋ ਦੀਜੈ॥੨੧॥ਤੁਮਰੇ ਕਰਿ ਸਨਾਥ[3]ਹਮ ਸਾਰੇ।ਏਕ ਆਸਰੋ ਗੁਰੁ ਕੋ ਧਾਰੇ।ਤੁਮ ਬਿਨ ਰੱਖਜਕ ਕੌਨ ਹਮਾਰੋ।ਭਾਂਤੇ ਵਹਿਰ ਨ ਬਹੁ ਦਿਨ ਟਾਰੋ' ॥੨੨॥ਸੁਨਿ ਮਾਤਾ ਨੇ ਧੀਰਜ ਦੀਨੋ। 'ਪੁਰਿ ਕੋ ਰੱਖਜਕ ਨਿਤ ਗੁਰ ਚੀਨੋ।ਕਰਹੁ ਅਰਾਧਨਿ ਸ਼੍ਰੀ ਹਰਿਮੰਦਰ।ਜਾਗਤਿ ਜੋਤਿ ਗੁਰੂ ਕੀ ਅੰਦਰਿ' ॥ ੨੩ ॥ ਸੁਨਿ ਬੰਦਨ ਕਰਿ ਦਰਸ਼ਨ ਦੇਖਿ। ਗਮਨੀ ਪੁਰਿ ਕੀ ਤ੍ਰਿਯਾ ਵਿਸੇਖ।ਸ਼੍ਰੀ ਅੰਮ੍ਰਿਤ ਸਰ ਗੰਗ ਸ਼ਨਾਨੀ।ਪੌਰ ਦਰਸ਼ਨੀ ਬੰਦਨ ਠਾਨੀ॥੨੪॥ ਥਿਰੀ ਜਾਇ ਦਰਬਾਰ ਅਗਾਰੀ। ਦੌਨ ਸਨੂਖਾ ਕੇਰਿ ਮਝਾਰੀ। ਬਿਨਤੀ ਭਨੀ ਜੋਤਿ ਗੁਰ ਜ਼ਾਹਰ। 'ਕੁਸ਼ਲ ਕਰਹੁ ਸਭਿ ਘਰ ਅਰੁ ਬਾਹਰ ॥੨੫॥ ਹਾਥ ਜੋਰਿ ਅਰਦਾਸ ਕਰਾਇਦਈ ਪ੍ਰਦੱਛਨਿ ਸੀਸ ਨਿਵਾਇ। ਨਿਕਸਿ ਵਹਿਰ ਫਿਰਿ ਤਾਲ ਚੁਫੇਰੇ।ਪੁਨਪੁਨ ਬੰਦਤਿਮੰਦਿਰਹੇਰੇ॥੨੬॥ਰਥ ਅਰੂਢ ਗੰਗਾ ਤਿਸ ਬੇਰੇ। ਸੂਤ[4]ਤੁਰੰਗਮ ਮਾਰਗ ਪੂਰੇ। ਦੌਨ ਸਨੂਖਾ ਚਢਿ ਕਰਿ ਡੋਰੇ। ਗਮਨ ਕੀਨਿ ਦੱਖਣ ਦਿਸ਼ਿ ਓਰੇ ॥ ੨੭ ॥ ਦਾਸੀ ਬਹਿਲਨ ਮਹਿੰ ਚਢਿ ਚਾਲੀ। ਭਾਰ ਉਸ਼ਟ ਪਰ ਗਮਨੇ ਨਾਲ। ਸੁਭਟ ਤੁਰੰਗ ਅਰੂਢਤਿ ਹੋਏ। ਹਿਤ ਸਵਧਾਨੀ ਸ਼ਸਤ੍ਰੀ[5] ਜੋਏ ॥੨੮॥ਸਿਖ ਸੇਵਕ ਗਨ ਚਾਲੇ ਸੰਗ। ਹਿਤ ਸੇਵਾ ਕੇ ਹਰਖਤਿ ਅੰਗ।ਸਨੈ ਸਨੈ ਮਗਉਲੰਘੇ ਸਾਰ।ਤੀਰਥ ਤਾਰਨ

[1]ਘੋੜ ਚੜ੍ਹੇ। [2]ਮਾਲਕ ਵਾਲੇ ਹਾਂ। [3]ਰਥਵਾਹੀ ਨੇ। [4]ਸ਼ਸਤ੍ਰਧਾਰੀ।

*ਪਾ:—ਥ੍ਰਿੰਧ ਆਦਿਕ ਤੁਨਿ। †ਪਾ:—ਨਾਰਿ ਨਾਰਾਲੀ

ਤਰਨ ਨਿਹਾਰਾ ॥੨੬॥ ਪ੍ਰਥਮ ਬਾਸ ਕਰਿ ਨਿਸ ਬਿਸਰਾਮੇ। ਉਠੇ ਪ੍ਰਾਤਿ ਸਿਮਰਤਿ ਗੁਰੁ ਨਾਮੇ। ਕੀਨਿ ਸ਼ਨਾਨ ਪ੍ਰਦੱਛਨ ਦੈਕੈ। ਹਾਥ ਜੋਰਿ ਅਭਿ-ਬੰਦਨ ਕੈਕੈ ॥੩੦॥ ਗਮਨੇ ਮਾਰਗ ਗਏ ਅਗਾਰੀ। ਸਨੈ ਸਨੈ ਚਲਿ ਇਸੀ ਪ੍ਰਕਾਰੀ। ਕਿਤਿਕ ਦਿਵਸ ਮਹਿੰ ਪਹੁੰਚੇ ਜਾਈ। ਪਠਨੇ ਸਊਰ[1] ਏਕ ਅਗੁਵਾਈ ॥੩੧॥ ਮਿਲਨੇ ਜਾਇ ਕਰਿ ਸਾਂਈਦਾਸ। ਕੀਨੋ ਸਕਲ ਪ੍ਰਸੰਗ ਪ੍ਰਕਾਸ਼। ਜਨੁ ਤਰੁਵਰ ਕੁਮਲਾਵਤਿ ਜਾਤੋ। ਮਿਲਨੇ ਨੀਰ ਭਾ ਹਰੋ ਸਪਾਤੋ[2] ॥੩੨॥ ਜਨੁ ਗ੍ਰੀਖਮ ਮਹਿੰ ਸਰ ਜਲ ਥੋਰਾ। ਤਰਫਤਿ ਝਖ[3], ਬਰ-ਖਨੇ ਘਨ ਘੋਰਾ। ਔਚਕ ਸੁਨਿ ਆਨੰਦ ਬਿਲੰਦਾ। ਮੇਘ ਗਰਜ ਤੇ ਮੋਰ ਮਨਿੰਦਾ॥੩੩॥ਜਾਇ ਭਾਰਜਾ ਨਿਕਟਿ ਸੁਨਾਈ। 'ਗੁਰ ਜਨਨੀ ਗੰਗਾ ਚਲਿ ਆਈ। ਸੰਗ ਨੁਖਾ ਜੁਗ ਮਿਲਿਬੇ ਹੇਤੁ। ਕ੍ਰਿਪਾ ਕਰੀ ਹਮ ਅਏ ਨਿਕੇਤ' ॥ ੩੪॥ ਮੁਦਤਿ ਲਗੀ ਬੂਝਨਿ ਪਤਿ ਪਾਹੀ। 'ਸਤਿਗੁਰ ਨਾਥ ਸਾਥਿ ਕੈ ਨਾਂਹੀ?'। 'ਸੁਨਹੁ ਪ੍ਰਿਯੇ ਗੁਰੁ ਪੁਰਵਹਿੰ ਆਸ। ਕਸੋਂ ਨ ਆਇ ਦੇਂ ਦਰਸ਼ਨ ਪਾਸ॥੩੫॥ਨਾਨਕ ਮਤੈ ਆਪਅਬਿ ਗਏ। ਹਮ ਸਮ ਉਨੂੰ ਅਵਾਹਨਿ ਕਿਏ। ਬਸੀ ਪ੍ਰੇਮ ਕੇ ਟਿਕਨੇ ਨ ਜਾਇ। ਹਿਤ ਰੱਛਨਾ ਕੇ ਗੇ ਸਹਿਸਾਇ॥੩੬॥ਹਟਹਿੰ ਤਹਾਂ ਤੇ ਕਰੁਨਾ ਧਰਿ ਹੈਂ। ਹਮਹਿ ਨਿਹਾਲ ਦਰਸ ਦੈ ਕਰਿ ਹੈਂ। ਪ੍ਰਣ ਮੋਰੋ ਪੂਰਨੇ ਲਖਿ ਦੀਨ। ਅੰਤਰਜਾਮੀ ਗੁਰੂ ਪ੍ਰਬੀਨ ॥੩੭॥ ਅਬਿ ਤੂੰ ਉਠਹੁ ਉਤਾਇਲ ਠਾਨਿ। ਆਗੇ ਚਲਹੁ ਕਰਨਿ ਸਨਮਾਨ। ਮਸਤਕ ਟੇਕਿ ਸਫਲ ਹਮ ਹੋਵੈਂ। ਅਨਿਕ ਜਨਮ ਕੇ ਪਾਤਿਕ ਖੋਵੈਂ'॥੩੮॥ਤਤਛਿਨ ਪੂਰਨੇ ਥਾਰ ਪ੍ਰਸਾਦਿ। ਦੰਪਤਿ ਚਲੇ ਧਰੇ ਅਹਿਲਾਦ। ਨਗਨ ਚਰਨ ਹ੍ਵੈ ਗਏ ਅਗਾਰੀ। ਮਿਲੇ ਮਾਤ ਕੋ ਬੰਦਨ ਧਾਰੀ ॥੩੯॥ ਦੋਨਹੁ ਨੇ ਪਗ ਪਰ ਸਿਰ ਰਾਖਾ। ਗੰਗਾ ਪਿਖਿ ਆਸ਼ਿਖ ਮੁਖ ਭਾਖਾ। ਬੂਝੀ 'ਕੁਸ਼ਲ ਅਹੈ ਸਭਿ ਥਾਰੇ?'। 'ਕ੍ਰਿਪਾ ਆਪ ਕੀ' ਤਿਨਹੁੰ ਉਚਾਰੇ ॥ ੪੦ ॥ ਕਰਿ ਦਰਸ਼ਨਿ ਵਧਿ ਗਯੋ ਅਨੰਦ। ਪਿਖਨੇ ਚਕੋਰਨਿ ਪੂਰਨ ਚੰਦ। ਪੁਨ ਰਾਮੇ ਨਿਜ ਭਗਨੀ ਸੰਗਿ। ਮਿਲੀ ਗਰੇ ਸੋਂ ਹਰਖਤਿ ਅੰਗ ॥੪੧॥ਜਬਿ ਬੰਦਨਪਾਇਨ ਪਰਕੀਨਿ।ਤਬਿ ਦਮੋਦਰੀ ਬਰਜਤਿ ਚੀਨ[4]।'ਮੈ ਤੇ ਬਡੀ ਆਰਬਲ ਤੇਰੀ। ਉਚਤਿ ਨ ਨਮੋ ਕਰਨਿ ਕੋ ਮੇਰੀ'॥੪੨॥ਕਹਿ ਰਾਮੇ 'ਤੂੰ ਹੈਂ ਬਡਿਭਾਗਨਿ। ਜਗ ਬੰਦਨ ਕੀ ਪ੍ਰਿਯਾ ਸੁਹਾਗਨਿ। ਭੂਤਲ ਕਹਾਂ ਜਿ ਚੌਦਹਿੰ ਲੋਗ। ਤੂੰ ਸਭਿ ਕੇ ਨਿਤ

[1]ਅਸਵਾਰ। [2]ਪੱਤਿਆਂ ਸਮੇਤ ਹਰਾ। [3]ਮਛੀਆਂ। [4](ਇਹ) ਵੇਖਕੇ ਹੈਰਾਨ ਹੋਕਆ।

ਬੰਦਨ ਜੋਗ' ॥੪੩॥ ਛੋਟਿ ਬਧੂ ਗੁਰ ਕੀ ਪਿਖਿ ਦੂਜੀ। ਮਿਲਿ ਕਰਿ ਨਮੋ ਕਰਨਿ ਤੇ ਪੂਜੀ॥ਮਿਲੀ ਗਰੇ ਸੌ ਮੋਦ ਵਧਾਏ॥ਕੁਸ਼ਲ ਪ੍ਰਸ਼ਨ ਕਰਿ ਦੁਹਨਿ ਬਤਾਏ॥੪੪॥ ਇਮ ਸਨਮਾਨਤਿ ਲੈ ਕਰਿ ਸੰਗਿ॥ਆਈ ਸਦਨ ਅਨੰਦਤਿ ਅੰਗ॥ਸਨੈ ਸਨੈ ਸਭਿ ਕੋ ਉਤਰਾਵਾ॥ਸਭਿ ਵਾਹਨ ਕੋ ਸਿਵਰ ਕਰਾਵਾ॥੪੫॥ ਦੋਨਹੁ ਲਏ ਸਨੂਖਾ ਸੰਗ। ਆਈ ਸਦਨ ਅਨੰਦਤਿ ਅੰਗ। ਜੋ ਸਤਿਗੁਰ ਹਿਤ ਰਾਖਨੋ ਮੰਦਰ। ਖੋਲਿ ਕਿਵਾਰ ਉਤਾਰੇ ਅੰਦਰ ॥੪੬॥ ਜਥਾ ਜੋਗ ਸਭਿ ਸੇਵਾ ਕੀਨਿ। ਬ੍ਰਿਖਭ ਤੁਰੰਗਨਿ ਦਾਨਾ ਦੀਨਿ। ਮਨ ਭਾਵਤਿ ਤ੍ਰਿਣ ਦਏ ਬਤਾਇ। 'ਇਹ ਆਗੇ ਮੈਂ ਰਖੇ ਬਨਾਇ' ॥ ੪੭ ॥ ਬਹੁ ਬਿਧਿ ਕੇ ਅਹਾਰ ਕਰਿ ਤਯਾਰਾ। ਭਾਉ ਸਮੇਤਿ ਪਰੋਸੇ ਥਾਰਾ। ਮ੍ਰਿਦੁਲ ਗਿਰਾ ਜੁਤਿ ਧਰਿ ਅਚਵਾਏ। ਕਰਿ ਸੇਵਾ ਸਗਰੇ ਹਰਖਾਏ ॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਟਾਸੇ 'ਸ਼੍ਰੀ ਕੰਕਾ ਕਮਨ ਡਰੋਲੀ' ਪ੍ਰਸੰਗ ਬਰਨਨੰ ਨਾਮ ਤ੍ਰਿੰਸਤੀ ਅੰਸੁ ॥ ੩੦ ॥

੩੧. [ਸ਼੍ਰੀ ਨਾਨਕ ਮਤੇ ਨੂੰ ਪਠਾਣ ਆਏ]।

ਦੋਹਰਾ ॥ ਦੰਪਤਿ ਸੇਵਾ ਕਰਤਿ ਭੇ ਵਸਤੁ ਹੁਤੀ ਸਭ ਤਯਾਰ॥ਭਾਂਤਿ ਭਾਂਤਿ ਭੋਜਨ ਕਰੇ ਮਹਾਂ ਪ੍ਰੇਮ ਕੋ ਧਾਰਿ ॥ ੧ ॥ਚੌਪਈ॥ ਰਾਮੋ ਤ੍ਰਿਯ ਪਤਿ ਸਾਂਈ-ਦਾਸਨਿਸ ਮਹਿੰ ਬੈਠਿ ਮਾਤ ਕੇ ਪਾਸ॥ਪ੍ਰਥਮ ਗੁਰੂ ਕੋ ਜ਼ਿਕਰ ਚਲਾਏ॥'ਕਯੋਂ ਨਹਿ ਸੰਗ ਆਪ ਕੋ ਆਏ? ॥੨॥ਅਬਿ ਕੇਤਿਕ ਦਿਨ ਮਹਿੰ ਚਲਿ ਆਵੈਂ? ਹਮ ਦੋਨਹੁ ਜਿਸ ਨਿਸ ਦਿਨ ਧ੍ਯਾਵੈਂ॥ਘਰ ਨ ਪ੍ਰਵੇਸ਼ਹਿਂ ਹਮ ਪ੍ਰਣ ਕੀਨਿ। ਗੁਰ ਅੰਤਰਜਾਮੀ ਸਭ ਚੀਨ'॥੩॥ਸ਼੍ਰੀਗੰਗਾ ਤਬਿ ਸਕਲ ਬਤਾਈ। 'ਉਤ ਕੀ ਹੁਤੀ ਅਧਿਕ ਸਹਿਸਾਈ। ਸ਼੍ਰੀ ਨਾਨਕ ਕੋ ਥਾਨ ਬਿਗਾਰਾ। ਹੁਇ ਆਤੁਰ ਤਿਹ ਸਿਮਰਨ ਧਾਰਾ ॥੪॥ ਇਤ ਤੁਮਰੋ ਲਖਿ ਪ੍ਰੇਮ ਘਨੇਰਾ॥ਰਹੈ ਬਿਚਾਰਤਿ ਬਹੁਤੀ ਬੇਰਾ। ਦੋਨਹੁ ਦਿਸ਼ਿ ਕੀ ਪੁਰਵਨਿ ਆਸਾ। ਹਮ ਕੋ ਪਠਨੋ ਕਿ ਦੇਹੁ ਦਿਲਾਸਾ ॥੫॥ ਕਹਤਿ ਭਏ—ਹਮ ਪੁਰਬ ਜਾਇ। ਕਰਹਿਂ ਸੈਤ ਕੀ ਤਹਾਂ ਸਹਾਇ। ਇਤਨੇ ਸਮੇਂ ਜੁ ਸਾਂਈਦਾਸ॥ਬਿਹਬਲ ਹੋਵੈ ਪ੍ਰੇਮ ਪ੍ਰਕਾਸ਼ ॥੬॥ ਤਹਾਂ ਜਾਇ ਮਿਲਿ ਦੇਹੁ ਸੁਨਾਏ। ਹਮ ਕੇਤਿਕ ਦਿਨ ਮਹਿੰ ਅਬਿ ਆਏ। ਬਸਹਿਂ ਤੁਮਾਰੇ ਢਿਗ ਚਿਰ ਕਾਲ—। ਜਾਨਿ ਸਰਾਹਨੋ ਪ੍ਰੇਮ ਬਿਸਾਲ' ॥੭॥ ਇੱਤਯਾਦਿਕ ਕਹਿ ਸੁਨਿ ਬਹੁ ਭਾਂਤੀ। ਸੁਪਤਿ ਜਥਾ ਸੁਖ ਸਭਿ ਤਿਸ ਰਾਤੀ। ਭਈ ਭੋਰ ਸੁਧਿ ਕੁਸ਼ਲ ਬਤਾਵਨਿ। ਸੁਤ ਢਿਗ[1] ਮਾਨਵ ਕੀਨਿ ਪਠਾਵਨਿ ॥ ੮ ॥ 'ਪੰਥ ਉਲੰਘਨ ਸਗਰੋ ਕੀਨਿ। ਕੁਸ਼ਲ

[1]ਭਾਵ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਪਾਸ ਮਾਤਾ ਜੀ ਨੇ।

ਸਹਤ ਪਹੁੰਚੇ ਹਮ ਚੀਨ।ਮਿਲੇ ਭਰੋਲੀ ਥਾਸੋ ਆਇ। ਤੁਮ ਭੂਰਨ ਪਹੁੰਚਹੁ ਇਸ ਥਾਇੰ ॥ ੯ ॥ ਸਾਈਂਦਾਸ ਪ੍ਰਤੀਖਨ ਕਰਤਾ। ਪ੍ਰੇਮ ਆਪ ਕੋ ਉਰ ਬਹੁ ਧਰਿਤਾ[1] । ਸੁਨਤਿ ਸੰਦੇਸ ਵਿਸੇਸ਼ ਪਧਾਨਾ। ਮਾਰਗ ਸਕਲ ਤੁਰਤ ਉਲੰਘਾਨ॥੧੦॥ਸੁਧਾ ਸਰੋਵਰ ਦਰਸਨੋ ਜਾਇ ।ਮਿਲਨੋ ਗੁਰੂ ਬੈਠਨੋ ਜਿਸ ਥਾਇੰ। ਰਾਮੋ ਸਾਈਂਦਾਸ ਦੁਹਨਿ ਕੀ। ਬਿਨੈ ਸੁਨਾਈ ਪ੍ਰੀਤਿ ਸੁ ਮਨ ਕੀ[1] ॥ ੧੧ ॥ 'ਤੁਮ ਕੋ ਸਿਮਰਤਿ ਸਮੈ ਬਿਤਾਵੈਂ। ਕਬਿ ਦਰਸ਼ਨ ਹੁਇ, ਧਹੁ ਲਲਚਾਵੈਂ। ਕਹਨੋ ਮਾਤ, ਸੁਨੀਯਹਿ ਗੁਰੂ ਪੂਰਨ ! ।–ਤਹਿੰ ਕਾਰਜ ਕਰਿ ਆਵਹਿ ਭੂਰਨ–' ॥੧੨॥ ਸੁਨੀ ਕੁਸ਼ਲ ਸੁਧਿ ਪਹੁੰਚਨ ਕੇਰੀ। ਹਰਖੇ ਸ਼੍ਰੀ ਸਤਿਗੁਰੂ ਤਿਸ ਬੇਰੀ।ਅਪਨੀ ਤਯਾਰੀ ਚਲਿਬੇ ਹੇਤੂ । ਕਰਤਿ ਭਏ ਤਤ-ਕਾਲ ਸੁਚੇਤ॥੧੩॥ਸ਼੍ਰੀ ਹਰਿ ਮੰਦਿਰ ਸੇਵਨਿ ਹੇਤੂ। ਅਪਰ ਕਾਰ ਜੋ ਸਰਬ ਨਿਕੇਤ।ਸੌਂਪੀ ਬ੍ਰਿਧ ਕੋ ਅਰੂ ਗੁਰਦਾਸ । ਅਪਰ ਮਸੰਦ ਬ੍ਰਿੰਦ ਤਜਿ ਪਾਸ ॥੧੪॥'ਕਾਰ ਗੁਜ਼ਾਰਹੁ ਇਸਹੀ ਰੀਤਿ।ਕਰਹੁਕਾਜ ਨਿਜ ਨਿਜ ਧਰਿਪ੍ਰੀਤ'।

ਇਮ ਕਹਿ ਕਰਿ ਕੌਲਾਂ ਢਿਗ ਆਏ। ਪੁਰਬ ਚਲਨਿ ਪ੍ਰਸੰਗ ਸੁਨਾਏ॥ ੧੫ ॥ 'ਨਾਨਕ ਮਤੈ ਅਵੱਸ਼ਨਕ ਜਾਨਾ। ਤੂੰ ਧਰਿ ਧੀਰ ਬਸਹੁ ਇਸ ਥਾਨਾ। ਪੁਨ ਕੇਤਿਕ ਦਿਨ ਮਹਿੰ ਹਮ ਆਵੈਂ । ਤਹਾਂ ਜਾਇ ਕਰਿ ਕਾਜ ਬਨਾਵੈਂ' ॥੧੬॥ ਸੁਨਿ ਕੌਲਾਂ ਦੁਰਬਲ ਤਤਕਾਲਾ । ਮਾਨਨੋ ਬ੍ਰਿਹੁ ਤੇ ਕਸ਼ਟ ਬਿਸਾਲਾ । ਬੂੰਦੈ ਗਿਰੀ ਬਿਲੋਚਨ ਧਰਨੀ* । ਹੋਇ ਗਈ ਤਨ ਪੀਤ ਸੁ ਬਰਨੀ[2]॥੧੭॥'ਬਨਨੋ ਅਵੱਸ਼ਨਕ ਰਾਵਰਿ ਜਾਨਾ । ਭਯੋ ਬਿਯੋਗ ਅਧਿਕ ਦੁਖ ਦਾਨਾ । ਕਹਾਂ ਚਲਹਿ ਭਬਿ ਮੋਰੋ ਚਾਰਾ । ਨਿਤ ਦਰਸਤਿ ਸ਼ੁਭ ਦਰਸ ਤੁਮਾਰਾ ॥੧੮॥ ਅਚੌਂ ਅਹਾਰ ਬਿਨਾ ਅਬਿ ਦੇਖੇ। ਮੋਕਹੁ ਬਨੀ ਅਧੋਗ ਵਿਸ਼ੇਖੇ । ਨਹੀਂ ਗਰਾਸ[3] ਜਾਇ ਹੈ ਅੰਤਰ । ਰਹੈ ਲਾਲਸਾ ਰਿਦੇ ਨਿਰੰਤਰ ॥੧੯॥ ਮੈ ਤੌ ਧੀਰਜ ਧਰੌਂ ਘਨੇਰਾ । ਜੇ ਕਰਿ ਹੋਇ ਸਥਿਰ ਮਨ ਮੇਰਾ । ਮਹਾਂ ਕਸ਼ਟ ਤੇ ਛੂਟਹਿੰ ਨ ਪ੍ਰਾਨਾ । ਇਹ ਉਪਾਇ ਕੁਛ ਕਰਹੁ ਬਖਾਨਾ ॥੨੦॥ ਜੋ[4] ਤਰਸਤਿ ਤਰਫਤਿ ਮਰਿ ਗਈ । ਯਾਂਤੇ ਮੈਂ ਸੁਧਿ ਸਭਿ ਕਹਿ ਦਈ'। ਸ੍ਰੀ ਹਰਿਗੋਵਿੰਦ ਤਬਹਿ ਉਚਾਰਾ । 'ਇਕ ਛਿਨ ਹੁਇ ਨਿਤ ਦਰਸ ਹਮਾਰਾ ॥੨੧॥ ਪਾਛਲਿ ਰਾਤ ਉਠਹੁ ਇਸ਼ਨਾਨਹੁ[5]। ਜਪੁਜੀ ਮੁਖ

---

[1]ਮਨ ਦੀ ਸੁਹਣੀ ਪ੍ਰੀਤ। [2]ਤਨ ਦਾ ਰੰਗ ਪੀਲਾ ਹੋ ਗਿਆ। [3]ਗ੍ਰਾਹੀ । [4]ਮਤਾਂ । [5]ਤੂੰ ਉਠਦੀ ਤੇ ਇਸ਼ਨਾਨ ਕਰਦੀ ਹੀ ਹੈਂ। *ਪਾ:–ਬਰਨੀ=ਖਿੰਮਣੀਆਂ ਤੋਂ।

ਤੇ ਪਾਠ ਬਖਾਨਹੁ[1]। ਭੋਗ ਪਾਇ ਜਬਿ ਸੀਸ ਨਿਵਾਵੈ[2]।ਦਰਸ ਹਮਾਰੋ ਤੂੰ ਤਬਿ ਪਾਵੈਂ[3]॥੨੨॥ ਸਭਿ ਦਰਸ਼ਨ ਕਰ ਲੇਹਿ ਸੁਖਾਰੋ। ਬਹੁਰ ਬਿਯੋਗ ਨ ਬਾਧਾ ਧਾਰੋ[4]। ਕੀਜਹਿ ਹਿਤ ਸੋਂ ਖਾਨ ਰੁ ਪਾਨਾ। ਹਮਹਿੰ ਪ੍ਰਤੀਖਤਿ ਰਹੋ ਮਹਾਨ॥੨੩॥ ਹੇ ਸੁਖਮ ਅੰਗੀ! ਧਰਿ ਧੀਰ।ਆਵਹਿੰ ਕਿਤਿਕ ਦਿਵਸ ਮਹਿੰ ਤੀਰ[5]।ਸੁਨਿ ਹਰਖੀ ਗੁਰੁ ਧੀਰਜ ਦੀਨਿ।ਨਿਕਸ ਵਹਿਰਪੁਨ ਤਮਾਰੀ ਕੀਨਿ ॥੨੪॥ ਕੁਛਕ ਸੈਨ ਬ੍ਰਿਧ ਕੇ ਢਿਗ ਛੋਰੀ। ਗਮਨੇ ਸ਼੍ਰੀ ਹਰਿਮੰਦਿਰ ਓਰੀ।ਬੰਦਨ ਕਰੀ ਪ੍ਰਦਛਨਾ ਜਾਇ।ਖਰੇ ਹੋਇ ਅਰਦਾਸ ਕਰਾਇ॥੨੫॥ ਕਹਨੋ ਨਿਕਸਿ ਕਰਿ 'ਇਤ ਤ੍ਰਿਣ ਥੋਰੇ[6]। ਦੁਰਬਲ ਤਨ ਹੁਇ ਹੈਂ ਸਭਿ ਘੋਰੇ। ਧਾਂਤੇ ਸੰਗ ਚਲਹੁ ਜੇ ਅਹੈਂ। ਸਭਿ ਕਰਤਾਰਪੁਰੇ ਭਟ ਰਹੈਂ॥੨੬॥ ਬੀਚ ਦੁਆਬੇ ਤ੍ਰਿਣ ਤਹਿੰ ਘਨੇ। ਹੋਇਂ ਪੁਸ਼ਟ ਹਯ ਭਟ ਸੁਖ ਸਨੇ'।ਇਮ ਸਲਾਹ ਕਰਿ ਚਵੈ ਤੁਰੰਗ। ਸੈਨਾ ਸਕਲ ਅਰੂਢੀ ਸੰਗ॥ ੨੭ ॥ ਕਰਨੋ ਚਲਨਿ ਮਾਰਗ ਦਿਨ ਚਾਰ। ਆਇ ਪਹੁਚੇ ਪੁਰਿ ਕਰਤਾਰ। ਡੇਰਾ ਕਰਨੋ ਆਪਨੇ ਥਾਨ। ਸੁਖ ਸੋਂ ਕਰਿ ਕੈ ਖਾਨ ਰੁ ਪਾਨ॥੨੮॥—ਸਕਲ ਚਮੂੰ ਬਸਿ ਹੈ ਅਬਿ ਇਹਾਂ—। ਧਾਂਤੇ ਗੁਰ ਮੁਕਾਮ ਕਰਿ ਤਹਾਂ। ਭਈ ਭੋਰ ਬਜ ਲਗਨੋ ਦਿਵਾਨ।ਗਾਇੰ ਰਬਾਬੀ ਸ਼ਬਦ ਮਹਾਨ॥੨੯॥ਨਿਕਟਿ ਨਿਕਟਿ ਗਨ ਗ੍ਰਾਮ ਚੁਫੇਰੇ। ਸਭਿ ਮਹਿੰ ਸੁਧਿ ਪ੍ਰਗਟੀ ਤਿਹ ਬੇਰੇ। 'ਗੁਰ ਕਰਤਾਰਪੁਰੇ ਮਹਿੰ ਆਏ'। ਸੁਨਿ ਸੁਨਿ ਦਰਸ਼ਨ ਕੋ ਲਲਚਾਏ ॥ ੩੦ ॥ ਲੈ ਲੈ ਸਭਿ ਅਕੋਰ ਸਮੁਦਾਈ। ਆਇ ਗੁਰੂ ਢਿਗ ਗ੍ਰੀਵ ਨਿਵਾਈ। ਕਰਹਿੰ ਕਾਮਨਾ ਦਰਸ਼ਨ ਪਾਇ। ਪੁਰਹਿੰ ਉਰ ਕੀ ਲਖਿ ਸਮੁਦਾਇ ॥ ੩੧ ॥ ਮੀਰ ਵਡੋ ਸੁ ਗ੍ਰਾਮ ਕੋ ਨਾਮੁ। ਤਹਾਂ ਪਠਾਨ ਬਸਹਿੰ ਗਨ ਧਾਮੁ। ਕਰਤਿ ਚਾਕਰੀ ਜਹਿੰ ਬਨਿ ਜਾਇ। ਆਯੁਧ ਬਿੱਦਜਾ ਸਦਾ ਕਮਾਇੰ ॥ ੩੨ ॥ ਤਿਨਹੁੰ ਸੁਨੀ 'ਹਰਿ-ਗੋਵਿੰਦ ਆਏ। ਸੈਨਾ ਸੰਗ ਜਿਨਹੁੰ ਸਮੁਦਾਏ'। ਕਰੀ ਸਲਾਹ 'ਚਲਹੁ ਦਰਸੈਹੈਂ। ਜੇ ਰਾਖਹਿੰ ਚਾਕਰ ਰਹਿ ਜੈ ਹੈਂ ॥ ੩੩ ॥ ਨਾਂਹਿ ਤ ਦਰਸ਼ਨ ਪਰਸਨ ਕਰਿਕੈ।ਆਵਹਿੰ ਅਪਨੇ ਗ੍ਰਾਮ ਬਿਚਰਿਕੈ'।ਦਸ ਕੁ ਪਠਾਨ ਮਿਲੇ ਇਕ ਠਾਏ। ਸਿਪਰ ਖੜਗ ਕੋ ਅੰਗਿ ਲਗਾਏ ॥ ੩੪ ॥ ਚਲਿ ਕਰਿ ਆਏ ਪੁਰਿ ਕਰਤਾਰ। ਸੁਨੇ 'ਗੁਰੂ ਹੈਂ ਸਭਾ ਮਝਾਰ'। ਮੁਦਤਿ[6]ਖਾਨ ਪਹੁੰਚੇ ਤਿਸ

[1]ਪਾਠ ਪੜ੍ਹਦੀ ਹੀ ਹੈਂ। [2]ਜਦੋਂ ਸੀਸ ਨਿਵਾਯਾ ਕਰੋਂਗੀ। [3]ਦਰਸ਼ਨ ਪਾਯਾ ਕਰੋਂਗੀ। [4]ਫਿਰ ਵਿਯੋਗ ਦੀ ਪੀੜਾ ਨਹੀਂ ਹੋਵੇਗੀ। [5]ਭਾਵ ਅੰਮ੍ਰਿਤਸਰ ਪਾਹ ਥੋੜਾ ਹੈ। [6]ਖੁਸ਼ਖੁਸ਼।

ਥਾਨ। ਸ਼੍ਰੀ ਅਰਜਨ ਸੁਤ ਬੀਚ ਦਿਵਾਨ ॥ ੩੫॥ ਨਰ ਨਾਰਿਨਿ ਕੀ ਭੀਰ ਘਨੇਰੀ। ਕਰਿ ਕਰਿ ਦਰਸ ਜਾਇਂ ਤਿਸ ਬੇਰੀ। ਸਭਾ ਦੂਰ ਲਗਿ ਬੈਠੀ ਪਾਸ। ਖਰੇ ਕਰਤਿ ਸੰਗਤਿ ਅਰਦਾਸ ॥ ੩੬॥ ਨਿਕਟ ਹੋਨਿ ਕੋ ਥਾਉਂ ਨ ਪਾਈ। ਤੀਰ ਭੀਰ ਆਵਤਿ ਇਕ ਜਾਈ। ਸਭਾ ਬਿਖੈ ਭੀ ਬੈਠਨਿ ਥਾਨ। ਨਹਿੰ ਦੇਖਨੇ, ਚਿਰ ਸੁਭਟ ਮਹਾਨ ॥੩੭॥ ਕੀਨਿ ਸਲਾਮ ਤਮਾਮ ਪਠਾਨ। ਖਰੇ ਭਏ ਪਛਰਾਤ ਦਿਵਾਨ। ਕਿਤਿਕ ਕਾਲ ਬੀਤਨੋ ਤਹਿ ਠਾਂਵੇ। ਗੁਰ ਸਰੂਪ ਪਿਖਿ ਆਨੰਦ ਬਾਢੇ॥੩੮॥ ਦ੍ਰਿਸ਼ਟਿ ਗਈ ਸਤਿਗੁਰੁ ਕੀ ਜਥੈ। ਪਿਖੇ ਪਠਾਨ ਖਰੇ ਗਨ ਤਥੈ। ਸਿਪਰ ਖਡ਼ਗ ਕੇ ਅਧਿਕ ਸਿਪਾਹੀ। ਪਿਖੀਯਤਿ ਔਂਠ[1] ਜਿਨਹੁੰ ਕੇ ਮਾਂਹੀ ॥ ੩੯॥ ਬਸਤ੍ਰ ਸ਼ਸਤ੍ਰ ਭੇ ਥਾਨ[2] ਬਨਨੋ। ਜਨੁ ਰਣ ਚਹਤਿ ਬੀਰ ਰਸ ਸਨਨੋ[3]। ਸ਼੍ਰੀ ਸਤਿਗੁਰ ਕੋ ਸਹਜ ਸੁਭਾਊ। ਜਹਾਂ ਬਿਲੋਕਹਿੰ ਬੀਰ ਬਨਾਊ[4] ॥ ੪੦ ॥ ਕ੍ਰਿਪਾ ਕਰਹਿੰ ਬੂਝਹਿੰ ਤਿਹ ਬਾਤ। ਲਰਿਬੇ ਜੁੱਧ ਸ਼ਸਤ੍ਰ ਕੇ ਘਾਤ। ਸੁਨਹਿੰ ਸੁਭਟ ਰਣ ਕਥਾ ਸੁਨਾਵੈਂ। 'ਇਮ ਲਰਿ ਬੀਰ ਬਿਜੈ ਬਡ ਪਾਵੈਂ'॥੪੧॥ਪੁਨ ਸ਼੍ਰੀ ਮੁਖ ਭੇ ਦਾਵ ਕਹੀਤੇ। 'ਇਮ ਸ਼ਸਤ੍ਰਨਿ ਹਤਿ ਸ਼ੱਤ੍ਰੁ ਜਿਤੀਤੇ'। ਯਾਂਤੇ ਪਿਖੇ ਪਠਾਨ ਅਗਾਰੀ। ਨਿਕਟਿ ਦਾਸ ਤਿਹ ਸੰਗ ਉਚਾਰੀ ॥ ੪੨ ॥ 'ਇਨ ਖਾਨਨਿ ਸੋਂ ਬੂਝਹੁ ਜਾਇ।–ਕੌਨ ਅਹੋ ਤੁਮ ਕਹਿੰ ਤੇ ਆਇ ?। ਦਰਸ਼ਨ ਕਰਹੁ ਕਿ ਕਾਰਜ ਕੋਊ ?–। ਸੁਨਿ ਜੋ ਕਹੈਂ, ਆਨਿ ਕਹੁ ਸੋਊ' ॥੪੩॥ ਸੁਨਤਿ ਸਿੱਖ ਉਤਲਾਵਤਿ ਗਯੋ। ਸਤਿਗੁਰ ਦਿਸ਼ਿ ਤੇ ਬੂਝਤਿ ਭਯੋ। ਸੁਨਿ ਖਾਨਨਿ ਆਨਨ ਤੇ ਭਾਖਾ। 'ਹਮ ਆਏ ਦਰਸ਼ਨ ਕੀ ਕਾਂਖਾ ॥ ੪੪ ॥ ਨਿਕਟਿ ਆਪ ਕੇ ਹਮਰੋ ਗ੍ਰਾਮੂ। ਭਾਖਹਿੰ–ਮੀਰਵਡੇ–ਤਿਸ ਨਾਮੂ। ਬਸਹਿੰ ਸਮੀਪੀ ਪਿਖਿ ਹਰਖਾਵੈਂ।ਕੁਈ ਕਾਜ ਇਨ ਤੇ ਬਨਿ ਜਾਵੈ'[5] ॥੪੫॥ ਸੁਨਿ ਸਿੱਖਨਿ ਸਭਿ ਜਾਇ ਸੁਨਾਯੋ। 'ਬਾਂਛਤਿ ਤੁਮ ਦਰਸ਼ਨ ਮਨ ਭਾਯੋ'। ਪੁਨ ਗੁਰ ਤਿਨ ਕੀ ਹੀ ਦਿਸ਼ਿ ਦੇਖੇ। ਭਿੰਨ ਭਿੰਨ ਤਨ ਬਲ ਅਵਿਰੇਖੇ ॥੪੬॥ ਇਕ ਖੋਡ਼ਸ ਬਰਖਨਿ ਕੋ ਖਾਨ। ਹੋਨਹਾਰ ਜਿਹ ਛੀਲ ਮਹਾਨ। ਦੀਰਘ ਅੰਗ ਸਰਬ ਹੀ ਹੋਰੇ।–ਬੀਰ ਸੁ ਬਨਹਿ ਬਨਾਊ ਬਡੇਰੇ[6]–॥੪੭॥ ਆਯੁਤ

---

[1]ਆਕੜ। [2]ਸਹਤ। [3]ਸੂਰਮੇ ਦਾ ਬਾਣਾ। [4]ਕੋਈ ਕੰਮ ਇਨ੍ਹਾਂ ਤੋਂ (ਸਾਡਾ) ਬਨ ਜਾਵੇ ਭਾਵ ਨੌਕਰੀ ਆਦਿ ਮਿਲ ਜਾਵੇ। [5]ਵੱਡੇ ਬਨਾਉ ਵਾਲਾ ਸੂਰਮਾ ਬਣੇਗਾ।

ਬਦਨ ਬਿਲੋਚਨ ਜਾਂਕੇ। ਬੈਧੇ ਪਰੇ ਬਾਰ ਬਰ ਬਾਂਕੇ[1]। ਲੰਬੀ ਬਾਂਹੁ ਪੁਸ਼ਟ ਭੁਜਦੰਡ। ਜਨੁ ਮਤੰਗ ਕੀ ਸੁੰਡ ਪ੍ਰਚੰਡ ॥ ੪੮ ॥ ਬਡ ਬਿਸਤਾਰ ਸਹਤ ਦ੍ਰਿਢ ਛਾਤੀ। ਸਰਬ ਸਰੀਰ ਸੰਧਿ[2] ਦ੍ਰਿਢ ਭਾਂਤੀ। ਲਾਂਬੀ ਗ੍ਰੀਵ ਬਨ੍ਹੌ ਸਿਰ ਚੀਰਾ[3]।ਅਪਰ ਸ਼ਰੀਰਬਿਖੈ ਬਰ ਚੀਰਾ[4]*॥੪੯॥ਕਰਿ ਪਸੰਦਰਾਖਨਿ ਕੋ ਚਾਹਾ। ਸਰਬ ਪਠਾਨ ਹਕਾਰੇ ਪਾਹਾ। ਆਗ੍ਯਾ ਸੁਨਤਿ ਨਿਕਟਿ ਚਲਿ ਆਏ। ਖਰੇ ਭਏ ਸਤਿਗੁਰੁ ਸਮੁਹਾਏ ॥ ੫੦ ॥ ਇਤਿ ਸ਼੍ਰੀ ਕੁਰ ਪ੍ਰਤਾਪ ਸੂਰਜ ਗ੍ਰੰਥੇ ਪੰਞ ਰਾਸੇ 'ਪੈਂਦੇ ਖਾਨ' ਪ੍ਰਸੰਗ ਵਰਨਨੰ ਨਾਮ ਦ੍ਵਿ ਤ੍ਰਿਸਤੀ ਅੰਸੁ ॥ ੩੧ ॥

੩੨. [ਪੈਂਦੇ ਖਾਂ ਨੌਕਰ ਰੱਖਿਆ। ਕੱਰੇ ਪਿੰਡ ਪਿੰਗਲਾ ਨਿਹਾਲ]।

ਦੋਹਰਾ ॥ ਸਤਿਗੁਰੁ ਕੋ ਰੁਖ਼ ਦੇਖਿ ਕੈ ਆਏ ਨਿਕਟ ਪਠਾਨ। ਸਨਮਖ ਠਾਂਢੇ ਹ੍ਵੈ ਰਹੇ ਬਨਿ ਕੈ ਸਕਲ ਸਮਾਨ[5] ॥ ੧ ॥ ਚੌਪਈ ॥ ਸ਼੍ਰੀ ਹਰਿ ਗੋਵਿੰਦ ਬੂਝਨਿ ਠਾਨਿ। 'ਨਈ ਬੈਸ ਕੋ ਹੈ ਜੁ ਪਠਾਨ। ਕਿਸ ਕੋ ਪੁੱਤ੍ਰ ਨਾਮ ਕਯਾ ਅਹੈ?। ਤੁਮ ਢਿਗ ਬਸਹਿ ਕਿ ਅਨਤੈ ਰਹੈ ?' ॥੨॥ ਸੁਨ ਇਸਮਾਇਲ-ਖਾਨ[6] ਬਖਾਨੈ। 'ਗੁਰੁ ਗਰੀਬ ਨਿਵਾਜ ਮਹਾਨੇ !। ਆਲਮਪੁਰਾ ਗਿਲ-ਜ਼ੀਆਨਾਮਾਪੁਰਬ ਹੁਤੋ ਤਹਾਂ ਇਸ ਧਾਮ॥੩॥ਹੁਤੇ ਨਾਨਕੇ ਮੀਰ ਵਡੇਮਹਿੰ। ਸੁਰਤਿ ਸੰਭਾਰੀ ਥਡੇ ਹੋਹਿ ਤਹਿੰ। ਮਾਦਰ ਪਿਦਰ ਭਿਸਤ ਕੋ ਗਏ[7]। ਇਸ ਲਘੁ ਕੋ ਹੀ ਤ੍ਯਾਗਤਿ ਭਏ ॥ ੪ ॥ ਮਮ ਭਗਨੀ ਸੁਤ ਲਾਗਤਿ ਜਾਨਾ। ਲੈ ਪਾਰਸੋ ਮੁਹਿ ਅਪਨੇ ਖਾਨਾ[8]। ਕੁਛਕ ਹੋਸ਼ ਅਬਿ ਕਰੀ ਸੰਭਾ-ਰਨਿ। ਧਰਿ ਕਰਿ ਅੰਗ ਬਿਖੈ ਹਥਯਾਰਨ ॥ ੫ ॥ ਦਰਸ ਆਪ ਕੋ ਆਯਹੁ ਸੰਗ। ਕਰਿ ਚਿਤ ਚੌਪ ਬਿਲੰਦ ਉਮੰਗ।ਪੈਂਦੇ ਖਾਨ ਨਾਮ ਕੋ ਕਹੈਂ। ਅਬਿ ਲੌ ਹਮਰੇ ਹੀ ਘਰ ਰਹੈ' ॥ ੬ ॥ ਸੁਨਿ ਸ਼੍ਰੀ ਹਰਿਗੋਵਿੰਦ ਉਚਾਰਾ। 'ਅਬਿ ਤੌ ਹੋਨਿ ਲਗਯੋ ਹੁਸ਼ੀਆਰਾ। ਮਹਾਂ ਡੀਲ ਹੁਇ ਸ਼ਸਤ੍ਰ ਧਰੈਯਾ। ਸੈਘਰ ਮਹਿੰ ਬਡ ਕਾਜ ਕਰੈਯਾ ॥੭॥ ਜੋ ਚਾਕਰ ਇਸ ਰਾਖਨਿ ਕਰੈਂ। ਰਹੈ, ਕਿ ਨਹੀਂ ਮਨੋਰਥ ਧਰੈ[9] ?'। ਬਹੁਰ ਖਾਨਿ ਗੁਰੁ ਸੰਗਿ ਬਖਾਨਾ। 'ਸਕਲ ਪਠਾਨਨਿ ਕੌਮ ਜੁ ਜਾਨਾ ॥ ੮॥ ਇਨਕੋ ਕਾਮ ਚਾਕਰੀ ਅਹੈ। ਤੁਮ ਸਮ ਕੋ[10] ਸਾਮੀਪੀ ਰਹੈਂ। ਕਰਹਿਂ ਆਪਨੀ ਨਿਤ ਗੁਜ਼ਰਾਨ। ਜਿਸ ਕੀ ਜੈਸੀ

---

[1](ਜਿਸਦੇ) ਸੋਹਣੇ ਸੁੰਦਰ ਵਾਲਾਂ ਨੂੰ ਬੰਧਨ (ਛੱਲੇ) ਪਏ ਹਨ। [2]ਸਾਰੇ ਸਰੀਰ ਦੇ ਜੋੜ। [3]ਰੰਗਦਾਰ ਪੱਗ, ਬਹੁਰੰਗੀ ਪੱਗ। [4]ਸਹਣੇ ਬਸਤ੍ਰ। [5]ਸਾਰੇ ਇੱਕੋ ਜੇਹੇ ਹੋਕੇ ਛਾਵ ਕਤਾਰ ਬੰਨ੍ਹਕੇ। [6]ਇਸਮਾਈਲ ਖ਼ਾਨ। [7]ਛਾਵ ਮਰ ਗਏ। [8]ਆਪਣੇ ਘਰ। [9]ਰਹਿਣ ਦਾ ਕਿ ਨਾਂ ਰਹਿਣ ਦਾ ਮਨੋਰਥ ਰਖਦਾ ਹੈ। [10]ਆਪ ਵਰਗੇ (ਵਡੇ ਲੋਕਾਂ) ਦੇ। *ਪਾ:-ਬੀਰਾ।

ਬਨਹਿ ਜਹਾਨ ॥ ੯ ॥ ਤਕਰੀ ਭੁਲਨਿ ਕਿ ਖੇਤੀ ਕਰਨੀ। ਜੋ ਇੱਤ੍ਰਾਦ ਕਾਰ ਜਗ ਥਰਨੀ।ਕਰੈਂ ਪਠਾਨ ਨ ਅੰਗੀਕਾਰਾ। ਇਨ ਕੋ ਹਿਤ ਹੈ ਜੰਗ ਅਖਾਰਾ ॥੧੦॥ ਮਿਹਰਵਾਨਗੀ ਆਪ ਜਿ ਧਰਿਹੋ। ਰਾਖਹੁ ਢਿਗ ਪ੍ਰਤਿ-ਪਾਰਨ ਕਰਿਹੋ। ਇਹ ਪਠਾਨ ਕੋ ਪੁਤ ਮਹਾਨੋ। ਕਰਹਿ ਕਾਜ ਜਬਿ ਤੁਮ ਰਣ ਠਾਨੋ ॥ ੧੧ ॥ ਜੋ ਪਰਵਸਤਿ[1] ਕਰਹੁ ਤੁਮ ਆਛੇ। ਮਿਲਹਿ ਪਦਾਰਥ ਜਸ ਮਨ ਬਾਂਛੇ। ਬਹੁਰ ਦੇਖੀਯਹਿ ਡੀਲ ਬਿਲੰਦ। ਇਹ ਏਕਲ ਹੀ ਸਮ ਨਰ ਬ੍ਰਿੰਦ[2]॥੧੨॥ ਬਲੀ ਬਿਸਾਲ ਹੋਇ ਜਸ ਤਨੁ ਹੈ। ਰਾਖਹੁ ਨਿਕਟ ਬੀਰ ਬਰ ਬਨਿ ਹੈ'। ਸ਼੍ਰੀ ਹਰਿਗੋਬਿੰਦ ਬਹੁਰ ਸੁਨਾਯੋ। 'ਅਬਿ ਤੌ ਦਰਸ਼ਨ ਕੇ ਹਿਤ ਆਯੋ ॥੧੩॥ ਲੈ ਗਮਨਹੁ ਅਬਿ ਸਦਨ ਮਝਾਰੇ। ਪੁਨ ਆਵਹਿ ਉਠਿ ਹੋਤਿ ਸਕਾਰੇ। ਰਹੈ ਸੈਨ ਮਹਿੰ ਪੁਰਿ ਕਰਤਾਰ। ਹਮ ਗਮਨਹਿੰ ਪੁਰਬ ਕੋ ਤਮਾਰਿ ॥ ੧੪ ॥ ਕੇਤਿਕ ਮਾਸਨ ਮਹਿੰ ਚਲਿ ਆਵਹਿੰ। ਬਸਭੂ ਸ਼ਸਭੂ ਦੇ ਬੀਰ ਬਨਾਵੈਂ'। ਇਮ ਕਹਿ ਇਕ ਦਸ[3] ਦੀਨਿ ਰੁਪੱਯੇ। 'ਪੁਰਿ ਤੋ ਲਿਹੁ ਅਹਾਰ ਇਨ ਖੱਯੇ' ॥੧੫॥ ਕਰੀ ਸਲਾਮ ਪਠਾਨ ਤਮਾਮੂ। ਹਰਖਤਿ ਹੁਇ ਕਰਿ ਗਮਨੋ ਧਾਮੂ। ਸੋ ਦਿਨ ਕਰਸੋ ਬਿਤਾਵਨਿ ਸਾਰੋ। ਨਿਸ ਮਹਿੰ ਸਤਿਗੁਰੁ ਖਾਇ ਅਹਾਰੋ ॥ ੧੬ ॥ ਸੁਪਤਿ ਜਥਾ ਸੁਖ ਰਾਤਿ ਬਿਤਾਈ। ਕਰੀ ਕ੍ਰਿਯਾ ਨਿਤ ਕੀ ਚਿਤ ਲਾਈ। ਦਿਵਸ ਚਢੇ ਪੁਨ ਸੰਗਤਿ ਆਇਦਰਸ਼ਨ ਕੋ ਸਗਰੀ ਉਮਡਾਇ॥੧੭॥ਬੈਠੇ ਸਤਿਗੁਰੁ ਲਾਇ ਦਿਵਾਨ। ਸ਼ਬਦ ਬਿਲਾਵਲ ਕੇ ਸੁਨਿ ਕਾਨ। ਧਰਹਿੰ ਉਪਾਇਨਿ ਅਨਦਾਨ ਸੰਗਤਿ। ਦਰਸ਼ਨ ਕਰਹਿੰ ਥਿਰਹਿੰ ਬਨਿ ਪੰਗਤਿ ॥੧੮॥ ਪੰਚ ਪਠਾਨ ਲਿਏ ਨਿਜ ਸੰਗ। ਆਯੋ ਪੈਂਦੇ ਖਾਨ ਉਮੰਗ। ਗੁਰੁ ਦਰਮਾਹਾ[4] ਸਭਿ ਕੋ ਕਿਯੋ। ਬਸਿਬੇ ਕੋ ਇਕ ਥਲ ਤਿਨ ਦਿਯੋ॥੧੯॥ ਜੁਗ ਮਹਿਖੀ[5] ਦੇ ਦੁਗਧ ਮਹਾਨਾ। ਸੇਵਕ ਸੋਂ ਗੁਰੁ ਕੀਨਿ ਬਖਾਨਾ। 'ਸਭਿ ਪੈ[6] ਲੈ ਕਰਿ ਕਰਹੁ ਤਪਾਵਨਿ। ਪਿਸਤਾ ਅਰੁ ਬਦਾਮ ਕਰਿ ਪਾਵਨੁ ॥ ੨੦ ॥ ਆਦਿ ਛੁਹਾਰੇ ਮੇਵਾ ਸਾਨੋ'। ਚਾਰ ਘਰੀ ਦਿਨ ਰਹਿ ਜਬਿ ਜਾਨੋ। ਮਿਸਰੀ ਕੋ ਮਿਲਾਇ ਕਰਿ ਆਛੇ ।–ਕਰਹੁ ਖੁਵਾਵਨਿ ਜੋਤਿਕ ਬਾਂਛੇ ॥ ੨੧ ॥ ਪੰਚ ਰਜਤਪਣ ਨਿਤ ਦਰਮਾਹਾ। ਦਿਹੁ ਪੈਂਦੇ ਖਾਂ ਕੋ ਸੁਖ ਪਾਹਾ'।ਇੱਤ੍ਰਾਦਿਕ

[1]ਪਾਲਣਾ [ਫਾ:, ਪਰਵਰਸ਼]। [2]ਬਹੁਤਿਆਂ ਦੇ ਤੁੱਲ ਹੈ। [3]ਗਿਆਰਾਂ। [4]ਤਨਖਾਹ। [5]ਦੋ ਮੱਝੀਆਂ। [6]ਦੁੱਧ। [7]ਮਿਲਾਓ।

ਸੇਵਾ ਜੋ ਆਨ। ਨਿਜ ਦਾਸਨਿ ਸੋਂ ਗੁਰੂ ਬਖਾਨਿ ॥ ੨੨ ॥ ਪ੍ਰਤਿਪਾਰਨਿ ਕੀ ਕਰਿ ਤਕਰਾਈ। ਸਰਬ ਰੀਤਿ ਇਕ ਬਾਰ ਬਨਾਈ। ਭਏ ਪਠਾਨ ਅਨੰਦ ਮਹਾਨੇ। ਗੁਰ ਕੀ ਖੁਸ਼ੀ ਬਿਸਾਲ ਪਛਾਨੇ ॥੨੩॥ ਇਕ ਦਿਨ ਨਿਜ ਹਜ਼ੂਰ ਕਰਿਵਾਯੋ। ਨਿਕਟ ਬਿਠਾਇ ਗੁਰੂ ਅਚਵਾਯੋ। ਦੈ ਨਰ ਜੋਤਿਕ ਖਾਨਾ ਖਾਵੈਂ।ਤਿਤਿਕ ਖਾਇਗਾ, ਪਿਖਿ ਹਰਖਾਵੈਂ ॥੨੪॥'ਇਮ ਸਦੀਵ ਹੀ ਦੀਜਹਿ ਖਾਨਾ'। ਨਿਜ ਦਾਸਨਿ ਸੰਗਿ ਗੁਰੂ ਬਖਾਨਾ। ਸੈਨਾ ਮਹਿੰ ਮਿਲਾਇ ਇਮ ਰਾਖਾ। ਮਹਾਂ ਬਲੀ ਹੁਇ ਉਰ ਅਭਿਲਾਖਾ ॥ ੨੫ ॥ ਅਗਲੀ ਪ੍ਰਾਤ ਕਰੀ ਨਿਜ ਤਯਾਰੀ। ਸ਼ਸਤ੍ਰ ਧਰੇ ਹਯ ਕੀ ਅਸੁਵਾਰੀ। ਸ਼੍ਰੀ ਗੁਰ ਹਰਿ ਗੋਬਿੰਦ ਪਯਾਨੇ। ਪੰਦ੍ਰਹ ਕੋਸ ਪੰਥ ਉਲੰਘਾਨੇ ॥੨੬॥ ਕਰਿ ਡੇਰਾ ਤਹਿੰ ਨਿਸਾ ਬਿਤਾਈ। ਭਈ ਭੋਰ ਮਗ ਚਲੇ ਗੁਸਾਈਂ। ਇਸੀ ਰੀਤਿ ਦਿਨਪ੍ਰਤਿ ਪ੍ਰਸਥਾਨਹਿੰ। ਪਰੈ ਰਾਤ ਡੇਰਾ ਤਬਿ ਠਾਨਹਿੰ ॥੨੭॥ ਤੀਰਥ ਮਹਾਂ ਪਹੋਅ[1] ਨਾਮੂ। ਸਾਰਸੁਤੀ ਸਲਿਤਾ ਅਭਿਰਾਮੂ।ਗਨ ਪਾਪਨਿ ਕੋ ਖਾਪਨਿ ਕਰਨੀ। ਜਿਸ ਕੀ ਮਹਿਮਾ ਬੇਦ ਸੁ ਬਰਨੀ॥੨੮॥ ਸੋ ਖਟ ਕੋਸ ਰਹੀ ਜਬਿ ਆਵਨਿ। ਚਹੈਂ ਕਿ–ਚਲਿ ਤਹਿੰ ਡੇਰਾ ਪਾਵਨਿ–। ਤਹਿੰ ਇਕ ਪਿੰਗਲ ਆਂਖਨ ਹੀਨਾ। ਕਿਹ ਸਿਖ ਨੇ ਉਪਦੇਸ਼ਨਿ ਕੀਨਾ ॥ ੨੯ ॥ ਨਿਸ ਦਿਨ ਗੁਰ ਕੋ ਸਿਮਰਤਿ ਸੋਈ।ਕਹੈ ਕਿ'ਅਬਿ ਨਹਿੰ ਮੋਰੋ ਕੋਈ।ਮਿਲਹਿੰ ਗੁਰੂ ਸਭਿ ਜਗ ਕੇ ਦਾਤਾ। ਤੌ ਮੋਰੋ ਸੰਕਟ ਹੁਇ ਹਾਤਾ ॥੩੦॥ਚਲਿ ਪਹੁੰਚਨਿ ਕੀ ਸ਼ਕਤਿ ਨ ਮੋਰੀ। ਆਇੰ ਇਹਾਂ ਧਰਿ ਕ੍ਰਿਪਾ ਘਨੇਰੀ'। ਇਮ ਮਨ ਠਾਨਿ ਕਰਾ[1] ਇਕ ਗ੍ਰਾਮੂ। ਗੁਰ ਸਿਮਰਹਿ ਤਹਿੰ ਕਰਿ ਬਿਸਰਾਮੂ॥੩੧॥ਤਿਸ ਕੋ ਸੰਕਟ ਕਾਟਨਿ ਹੇਤਾ। ਉਤਰਿ ਪਰੇ ਤਹਿੰ ਕ੍ਰਿਪਾ ਨਿਕੇਤਾ। ਸੁਭਟਨਿ ਕਰੇ ਤੁਰੰਗ ਲਗਾਵਨਿ। ਸੇਵਤ ਲਗੇ ਤ੍ਰਿਣਨਿ ਕੋ ਲਯਾਵਨਿ ॥ ੩੨ ॥ ਰਸਦ ਖ਼ਰੀਦੀ ਗ੍ਰਾਮ ਮਝਾਰਾ। ਕਰਨਿ ਲਗੇ ਸਭਿ ਤਯਾਰ ਅਹਾਰਾ। ਪਿੰਗਲ ਸੁਨੀ ਕਿ 'ਸਤਿਗੁਰੁ ਆਏ'। ਭਯੋ ਅਨੰਦ ਅੰਗ ਨਹਿੰ ਮਾਏ॥੩੩॥ਤੁਰਤਿ ਚਲਤਿ ਨਿਕਸਜੋ ਤਜਿ ਗ੍ਰਾਮੂ। ਗੁਰੁ ਗੁਰੁ ਜਪਤਿ ਰਿਦੇ ਮੁਖ ਨਾਮੂ।ਜਿਸ ਥਲ ਸਤਿਗੁਰੁ ਥਿਰੇ ਸੁਹਾਵਤਿ।ਬੁਝਿ ਬੁਝਿ ਤਿਸਹੀ ਥਲ ਆਵਤਿ॥੩੪॥ ਆਨਿ ਪ੍ਰਭੂ ਕੋ ਸੀਸ ਨਿਵਾਯਹੁ।ਸਨਮੁਖ ਬੈਠਤਿ ਬਾਕ ਅਲਾਯਹੁ'ਇਨ ਬਾਤਨਿ ਤੇ ਰਾਵਰਿ ਨਾਮੂ।–ਦੀਨਾਨਾਥ–ਭਨੈਂ ਅਭਿਰਾਮੂ ॥ ੩੫ ॥ ਤੁਮ

[1]ਨਾਮ ਹੈ ਪਿੰਡ ਦਾ।

ਬਿਨ ਨਹਿੰ ਕੋ ਜਗਤ ਹਮਾਰਾ। ਪਗ ਦ੍ਰਿਗ ਬਿਨ ਨਹਿੰ ਜਾਤਿ ਪਧਾਰਾ।
ਰਹਨੋ ਪ੍ਰਤੀਖਤਿ ਆਸ ਤੁਮਾਰੀ। ਮਮ ਹਿਤ ਆਏ ਕਰੁਨਾ ਧਾਰੀ ॥੩੬॥
ਕੇਤਿਕ ਬਰਖ ਬਿਤੀਤੇ ਮੋਹੀ। ਸਿਮਰਨ ਕਰਤਿ ਸਦਾ ਗੁਰ ਤੋਹੀ।ਆਏ
ਮੋਹਿ ਨਿਵਾਜ਼ਨਿ ਹੋਤੁ। ਦਿਹੁ ਦ੍ਰਿਗ ਪਗ ਮੈਂ ਬਨੌਂ ਸੁਚੇਤ' ॥੩੭॥ ਗੁਰ
ਢਿਗ ਸਿੱਖਨਿ ਬਾਕ ਸੁਨਾਏ। 'ਚਰਨ ਕਮਲ ਕੀ ਲਿਹੁ ਰਜ ਪਾਏ'।
ਧਰਨੋ ਉਪਾਨਧ[1] ਗੁਰ ਕੋ ਚੀਨਿ।ਲੈ ਤਿਨਅੰਗਰੀ ਘਸਵਨਿਕੀਨਿ॥੩੮॥
ਜਬਿ ਨੇਤ੍ਰਨਿ ਕੇ ਬਿਚ ਤਿਨ ਪਾਈ। ਭਈ ਆਂਖ ਜਨੁ ਪ੍ਰਥਮ ਬਨਾਈ।
ਗੁਰੁ ਬਪੁ ਸੁੰਦਰ ਪਿਖਨੋ ਅਗਾਰੀ। ਬਾਰਿ ਬਾਰਿ ਹੋਵਤਿ ਬਲਿਹਾਰੀ॥੩੯॥
'ਪੈਨ ਗੁਰੂ ਜਿਮ ਸੁਨਨੋ ਬਿਸ਼ੇਖਾ। ਤਥਾ ਬਿਲੋਚਨ ਤੇ ਅਬਿ ਦੇਖਾ।ਨਿਤ
ਦੀਨਨਿ ਪਰ ਕਿਰਪਾ ਧਾਰੋ। ਹਮ ਸਮ ਪਤਿਤਨਿ ਪੁੰਜ ਉਧਾਰੋ' ॥੪੦॥
ਇੱਤਯਾਦਿਕ ਬਹੁ ਉਸਤਤਿ ਕੀਨਿ।ਸਤਿਗੁਰੁ ਕ੍ਰਿਪਾਦ੍ਰਿਸ਼ਟਿ ਦੁਖ ਹੀਨ।
ਕਹਨੋ ਕਿ ਲੋਚਨ ਤੈਂ ਅਬਿ ਪਾਏ।ਇਸ ਥਲ ਕੋ ਸੇਵਹੁ ਹਿਤਲਾਏ॥੪੧॥
ਥਢਨੀ ਫੇਰਹੁ ਦੀਪਕ ਬਾਰਹੁ। ਸਦਾ ਗੁਰੂ ਕੋ ਨਾਮ ਸੰਭਾਰਹੁ। ਜੋ ਸਿਖ
ਪੂਜਹਿ ਦੇ ਧਨ ਆਨ। ਤਿਸ ਕੋ ਬਾਂਟਿ ਕਰਹੁ ਗੁਜ਼ਰਾਨ॥੪੨॥ ਆਵਤਿ
ਜਾਤਿ ਸਿੱਖ ਬਸਿ ਜਾਏ। ਤਿਨ ਕਹੁ ਦੇ ਅਹਾਰ ਅਚਵਾਏ। ਪੀਛੇ ਆਪ
ਕਰਹੁ ਪੁਨ ਖਾਨਿ। ਕਰਹੁ ਕਾਰ ਸਭਿ ਹੀ ਇਸਥਾਨ*' ॥ ੪੩ ॥ ਇਸ
ਪ੍ਰਕਾਰ ਕੀ ਸਿੱਖਯਾ ਦੀਨਸਿ। ਪਿੰਗਲ ਭਾ ਪ੍ਰਸੰਨ ਹਿਤ ਚੀਨਸਿ। 'ਸਿਰ
ਧਰਿ ਕਰਿਹੌਂ ਬਾਕ ਤੁਮਾਰਾ। ਹਲਤ ਪਲਤ ਮੁਰਿ ਸਰਬ ਸੁਧਾਰਾ॥੪੪॥
ਤੁਮ ਸਮਾਨ ਹੈ ਕਹਾਂ ਕ੍ਰਿਪਾਲੂ। ਦੀਨਨਿ ਦਯਾਲ ਸੁ ਨਾਮ ਬਿਸਾਲੂ'।
ਤਿਹ ਸਥਾਨ ਸ਼੍ਰੀ ਹਰਿ ਗੋਵਿੰਦ। ਕਰਨੋ ਪੁਜਾਰੀ ਕ੍ਰਿਪਾ ਬਿਲੰਦ ॥ ੪੫ ॥
ਸੇਵਤਿ ਹੀ ਤਿਸ ਥਲ ਕੋ ਰਹਨੋ। ਕਿਤਿਕ ਬਰਖ ਬੀਤੇ ਦੁਖ ਦਹਨੋ। ਸ਼੍ਰੀ
ਗੁਰ ਤੇਗ ਬਹਾਦਰ ਗਏ। ਨਿਜ ਨਿਵੇਸ ਤਹਿੰ ਕਰਤੇ ਭਏ ॥੪੬॥ਤਿਨ
ਕੋ ਦਰਸ਼ਨ ਕਰਿ ਹਰਖਾਯੋ। ਸੱਤਿਨਾਮ ਸਿਮਰਨ ਬਰ ਪਾਯੋ। ਕੁਪਥਾਗ
ਹਿਤ ਧਨ ਬਹੁ ਦੀਨੋ।ਆਨ ਥਾਨ ਪੁਨ ਪਯਾਨਾ ਕੀਨੋ॥੪੭॥ ਪੁਨ ਸਤਿ-
ਗੁਰ ਦਸਮੇਂ ਪਤਿਸ਼ਾਹੁ। ਪਹੁੰਚੇ, ਦੇਖੈਂ, ਨਰ ਥਿਤ ਤਾਹੁ[2]।ਹਿਤ ਸਨਮਾਨ
ਖਰੋ ਨਹਿੰ ਹੋਵਾ। ਹਯ ਪਰ ਚਰੇ ਸਥਿਰ ਗੁਰ ਜੋਵਾ ॥ ੪੮॥ ਬੂਝੇ ਮਨੁਜ

[1]ਜੋੜਾ, ਜੁੱਤੀ [ਸ਼ਿਸ:, ਉਪਾਨਹ]। [2]ਓਥੇ ਕੋਈ ਮਨੁਖ ਬੈਠਾ ਹੈ।
*ਪਾ:—ਕਰਹੁ ਕਾਰ ਇਹ ਸਾਂਭ ਸਥਾਨ।

'ਅਹੈ ਇਹ ਕੌਨ ?'। ਕਹੋ 'ਗ੍ਰਾਮ ਕਰਹਾਲੀ[1] ਭੌਨ। ਆਧੋ ਇਹ ਠਾਂ ਹੈ ਸਸੁਰਾਰਿ। ਬਿਚ ਪਰਗਨੇ ਠਿਕਾਨੇਦਾਰ[2]॥੪੯॥ਸਹਿਜ ਸੁਭਾਇਕ ਸੁਨਤਿ ਬਖਾਨੇ। ਸ਼੍ਰੀ ਕਲਗੀਧਰ ਤੇਜ ਮਹਾਨੇ। 'ਅਬਿ ਸਭਿ ਗਏ ਠਿਕਾਨੇ ਠਰਕ[3]। ਗਏ ਪ੍ਰਥਮ ਕੇ ਟਿੱਕੇ ਟਰਕ[4]'॥੫੦॥ਇਮ ਕਹਿ ਤੁਰਤ ਤੁਰੰਗ ਹਟਾਏ। ਉਤਰੇ ਕਲਸੋ ਗ੍ਰਾਮ ਸੁ ਜਾਏ। ਸ਼੍ਰੀ ਹਰਿਗੋਵਿੰਦ ਨਿਸਾ ਬਿਤਾਈ। ਭਈ ਪ੍ਰਾਤਿ ਚਾਲੇ ਅਗਵਾਈ ॥ ੫੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਕੱਚੇ ਗ੍ਰਾਮ ਪ੍ਰਸੰਗ' ਵਰਣਨੰ ਨਾਮ ਦੋਵਿ ਤ੍ਰਿੰਸਤੀ ਅੰਸੂ ॥ ੩੨ ॥

੩੩. [ਸ਼੍ਰੀ ਨਾਨਕ ਮਤੇ ਪੁੱਜੇ]।

ਦੋਹਰਾ॥ਭਏ ਤਯਾਰਿ ਸ਼੍ਰੀ ਸਤਿਗੁਰੂ ਗਮਨੇ ਮਾਰਗ ਜਾਇ।ਖਸ਼ਟ ਕੋਸ ਪਰ ਸਰਸੁਤੀ ਹੇਰੀ ਜਲ ਅਲਪਾਇ ॥ ੧ ॥ ਚੌਪਈ ॥ ਤਹਿੰ ਸ਼ਨਾਨ ਕਰਿ ਦੇ ਧਨ ਦਾਨ।ਪੁਨ ਆਗੈ ਕੀਨਿਸਿ ਪ੍ਰਸਥਾਨ।ਚਲੇ ਜਾਹਿ ਕੁਛ ਨੈਨਾ ਸਾਥ। ਕਰਹਿੰ ਨਿਵੇਸ ਨਿਸਾ ਮਹਿੰ ਨਾਥ॥ ੨ ॥ ਸ਼ਯਾਮਲ ਜਲ ਜਮਨਾ ਤਬਿ ਆਈ। ਕਰਿ ਸ਼ਨਾਨ ਉਲੰਘੇ ਅਗਵਾਈ।ਗੜ੍ਹਗੰਗਾ ਕੇ ਪੀਢ ਪਧਾਰੇ।ਚਲੇ ਜਾਹਿ ਤੁਰਨਤਾ ਧਾਰੇ ॥੩॥ ਸਿਖ ਪ੍ਰੇਮੀ ਜਹਿੰ ਕਹਿੰ ਜਿਨ ਬਾਸਾ। ਸੁਨਹਿੰ 'ਗੁਰੂ ਆਯਹੁ ਇਤ ਆਸਾ[5]'। ਨਿਕਟਿ ਨਿਕਟਿ ਜੇ ਗ੍ਰਾਮ ਅਨੇਕ। ਕਹਿੰ ਲਗਿ ਤਿਨ ਕਹੁ ਕਰਹੁੰ ਬਿਬੇਕ ॥੪॥ ਕੇਤਿਕ ਮਗ ਮਹਿੰ ਮਿਲਹਿੰ ਸੁ ਆਇ। ਅਰਪਹਿੰ ਵਸਤੁਨਿ ਕੋ ਸਮੁਦਾਇ। ਕੇਤਿਕ ਜਬਿ ਨਿਵੇਸ ਕੋ ਕਰੈਂ। ਆਨਿ ਅਰੋਹਨ ਆਗੈ ਧਰੈਂ ॥ ੫॥ ਦੁਗਧ ਅਧਿਕ ਦਧਿ ਆਵਹਿ ਢੋਰੇ। ਜਥਾ ਸ਼ਕਤਿ ਧਰਿ ਦਰਬ ਅਗੋਰੇ। ਬੰਦਨ ਕਰਿ ਕਰਿ ਦਰਸਹਿੰ, ਜਾਵਹਿੰ। ਅਪਰਨਿ ਕੇ ਢਿਗ ਸੁਜਸੁ ਅਲਾਵਹਿੰ ॥ ੬ ॥ ਇਮ ਗਮਨਤਿ ਪਹੁੰਚੇ ਗੜ੍ਹ ਗੰਗਾ[6]। ਪਿਖਸੋ ਪ੍ਰਵਾਹੁ ਬਿਮਲ ਜਲ ਚੰਗਾ। ਉਤਰੇ ਸਤਿ-ਗੁਰ ਕੀਨਿ ਸ਼ਨਾਨ। ਦੀਨੋ ਅਧਿਕ ਦਿਜਨਿ ਕਹੁ ਦਾਨ ॥ ੭ ॥ ਪੂਰਨ ਗੁਰੂ ਨਹੀਂ ਤਿਨ ਜਾਨਾ। ਜਾਚਸੋ ਨਹੀਂ ਭਗਤਿ ਗੁਨ ਗ੍ਯਾਨਾ। ਧਨ ਲਾਲਚ ਕੋ ਜਿਨ ਮਨ ਕੀਨਿ। ਕਿਮ ਪ੍ਰਭੁ ਲਖਹਿੰ ਬਿਸ਼ਯ ਮਨ ਭੀਨ ॥ ੮ ॥ ਪੁਨ ਤਹਿੰ ਤੇ ਕਰਿ ਕੂਚ ਪਧਾਨੇ। ਚਲੇ ਜਾਹਿੰ ਆਗੈ ਸੁਖ ਸਾਨੇ। ਇਕ ਸਾਧੂ ਕੀ ਸ਼ਰਧਾ ਪੂਰਨ। ਪਹੁੰਚਸੋ ਚਹੈਂ ਤਹਾਂ ਗੁਰੂ ਤੂਰਨ ॥ ੯ ॥ ਪੁਨ ਸ਼੍ਰੀ ਨਾਨਕ ਮਤੇ ਸਥਾਨ। ਜਾਇ ਪਹੁੰਚੇ ਕ੍ਰਿਪਾ ਨਿਧਾਨ। ਉਤਰਸੋ

[1]ਨਾਮ ਪਿੰਡ, ਸਮਾਣੇ ਦੇ ਕੋਲ, ਰਾਜ ਪਟਿਆਲਾ। [2]ਜਾਇਦਾਦ ਵਾਲਾ। [3]ਨਾਸ਼ ਹੋਏ। [4]ਪਹਿਲਾਂ ਦੇ ਟਿੱਕੇ ਹੋਏ ਟਲ ਗਏ ਭਾਵ ਵਡਿਆਈ ਨਾਸ਼ ਹੋ ਜਾਏਗੀ [ਟਿੱਕੇ ਹੋਏ=ਵਡਜਾਏ ਹੋਏ। ਟਿਕੇ ਹੋਏ=ਬੈਠੇ ਹੋਏ]। [5]ਤਰਫ। [6]ਗੜ੍ਹ ਮੁਕਤੇਸਰ ਪਾਸ ਗੰਗਾ ਦਾ ਪ੍ਰਵਾਹ।

ਡੇਰਾ ਤੁਰੰਗ ਲਗਾਏ। ਇਤ ਉਤ ਸੁਭਟ ਫਿਰਤਿ ਸਮੁਦਾਏ ॥ ੧੦ ॥ ਇਕ ਕਨਪਾਟੇ ਬੂਝਨਿ ਕੀਨੇ। 'ਕੌ ਸਰਦਾਰ ਆਇ ਭਟ ਲੀਨੇ ?'। ਸਿੱਖਨ ਕਹੋ 'ਸਾਚ ਪਤਿਸ਼ਾਹੁ। ਸ਼੍ਰੀ ਹਰਿ ਗੋਵਿੰਦ ਗੁਰੁ, ਦੁਖੁ ਦਾਹੁ' ॥ ੧੧ ॥ ਸੁਨਿ ਕਰਿ ਜੋਗੀ ਭਾਜਿ ਪਧਾਰੇ।–ਨਹਿ ਥੰਧਹਿ ਹਮ ਕੋ–ਡਰਧਾਰੇ। ਸਿਖ ਕੀ ਦਸ਼ਾ ਸੁਨਹੁ ਜਿਮ ਹੋਈ*। ਗੁਰੁ ਧਯਾਨ ਮੈਂ ਥਿਰ ਹੈ ਸੋਈ*

॥੧੨॥ਤਨ ਕੀ ਕ੍ਰਿਆ ਸਾਧਿ[1] ਇਕ ਬਾਰੀ।ਬਹੁਰ ਥਿਰਹਿ ਨਿਸ ਦਸੋਸ ਮਝਾਰੀ। ਗੁਰੁ ਸਿਮਰਨ ਕੋ ਤਤਪਰ ਹੋਵਾ। ਜਥਿ ਕੋ ਬਿਗਰਸੋ ਚਲਦਲ[2] ਜੋਵਾ ॥ ੧੩ ॥ ਬਹੁਤ ਬਿਸੂਰਤਿ ਦੁਖ ਉਰ ਧਾਰਤਿ।ਗੁਰੂ ਅਵੱਗਨਾ ਨਹੀਂ ਸਹਾਰਤਿ। ਅਨਿਕ ਪ੍ਰਕਾਰਨਿ ਕੀ ਮਨ ਗਿਨਤੀ। ਹੋਇ ਦੀਨ ਬਹੁ ਬੋਲਤਿ ਬਿਨਤੀ ॥ ੧੪ ॥ 'ਹੇ ਪ੍ਰਭੂ ! ਰਾਵਰ ਕੋ ਅਪਵਾਦ[3]। ਬਿਗਰਹਿ ਬਿਰਦ,ਰਖਹੁ ਮਿਰਜਾਦਿ। ਸਤਿਗੁਰ ਸਦਾ ਸਲਾਮਤ ਗਾਦੀ। ਕਿਮ ਹੁਇ ਪ੍ਰਾਪਤਿ ਜੈ ਕਹੁ ਬਾਦੀ ॥ ੧੫ ॥ ਮਮ ਤਨ ਤਜੇ ਜਿ ਸੁਧਰਹਿ ਥਾਨੂ। ਤੌ ਤਜਿ ਦੇਉਂ ਤਨਕ ਮਹਿੰ ਪ੍ਰਾਨੂ। ਤਊ ਨ ਜੋਗੀ ਲਹੈਂ ਬਿਸਾਦੂ[4]। ਕਰਿ ਹੈਕਾਰ ਉਠਾਵਹਿੰ ਬਾਦੂ ॥ ੧੬ ॥ ਸ਼੍ਰੀ ਨਾਨਕ ਕੀ ਮਹਿਮਾ ਗੌਰੀ[5]। ਤੁਮਰੇ ਅਛਤ ਹੋਤਿ ਅਬਿ ਹੌਰੀ।ਤੌ ਪਾਛੇ ਕੀ ਕਜਾ ਹੈ ਚਲੀ। ਅਲਪ ਸ਼ਕਤਿ ਭੀ ਨਿਰਭੈ ਦਲੀ[6] ॥ ੧੭ ॥ ਕਜੋਂ ਨ ਉਤਾਇਲ ਬਨਹੁ ਸਹਾਯਕ। ਅਸ ਕਾਰਜ ਤੁਮਰੇ ਹੀ ਲਾਇਕ। ਲਈ ਜਗਤ ਤੇ ਪੀਰੀ ਮੀਰੀ। ਕਜੋਂ ਨ ਕਰੋ ਸਿੱਖਨ ਕਰ ਗੀਰੀ[7] ॥ ੧੮ ॥ ਜਗ ਗੁਰ ਸਭਿਹਿਨਿ ਕੋ ਸਿਰਮੌਰ। ਅਜ਼ਮਤ ਜੁਤਿ ਬਿਗਰਤਿ ਬਰ ਠੌਰ। ਸ਼੍ਰੀ ਹਰਿਗੋਵਿੰਦ ! ਬਨਹੁ ਸਹਾਈ। ਦਿਹੁ ਉਠਾਇ ਜੋਗੀ ਸਮੁਦਾਈ' ॥੧੯॥ ਇੱਤਮਾਦਿਕ ਮੁਖ ਬਿਨੈ ਬਖਾਨਤਿ। ਜੀਤ ਰਿਖੀਕ ਧਯਾਨ ਗੁਰ ਠਾਨਤਿ। ਭਯੋ ਸ਼ਬਦ ਹਯ ਕੀਨਿ ਹਿਹੇਖਾ। ਸੁਨਤਿ ਅਚਾਨਕ ਚਾਹਤਿ ਦੇਖਾ ॥ ੨੦ ॥ ਨਿਕਸ ਕੁਟੀ ਤੇ ਬਾਹਰ ਆਯੋ। ਮਾਨਵ ਗਨ ਕੋ ਥਿਰਿ ਦਰਸਾਯੋ ।–ਲੋਕ ਪੰਜਾਬੀ– ਕਰਹਿ ਚਿਨਾਰੀ। ਸੰਗ ਏਕ ਕੇ ਮਿਲਸੋ ਉਚਾਰੀ ॥ ੨੧ ॥'ਕਿਸ ਕੋ ਡੇਰਾ

[1]ਭਾਵ ਖਾ ਪੀ ਕੇ। [2]ਪਿੱਪਲ। [3]ਨਿੰਦਿਆ। [4]ਭਾਵ ਜੋਗੀਆਂ ਨੂੰ ਕੋਈ ਪੀੜ ਨਹੀਂ ਹੋਵੇਗੀ। [5]ਭਾਰੀ। [6]ਥੜੀ ਤਾਕਤ ਵਾਲੇ ਵੀ ਨਿਰਭੈ ਹੋਕੇ ਨਾਸ਼ ਕਰਨਗੇ (ਐਸੇ ਅਸਥਾਨ)। [7](ਦਾ) ਹੱਥ ਪਕੜਨਾ, ਭਾਵ ਮੱਦਦ। *ਤਿੰਨ ਲਿਖਤੀ ਨੁਸਖਿਆਂ ਵਿੱਚ ਇਨ੍ਹਾਂ ਦੋਹਾਂ ਤੁਕਾਂ ਦਾ ਪਾਠ ਨਹੀਂ ਹੈ, ਤੇ ਇਨ੍ਹਾਂ ਦੀ ਥਾਵੇਂ ਪਾਠ ਇਉਂ ਹੈ:–ਅਲਪ ਤ੍ਰਿਕਨਿ ਕੀ ਕੁਟੀ ਬਨਾਈ। ਦਰ ਲਘੁ ਰਚਨੇ ਬੀਚ ਪ੍ਰਥਿਮਾਈ।

ਉਤਰਨੋ ਆਇ ?। ਕਿਤ ਤੇ ਆਨਿ ਕਹਾਂ ਕੋ ਜਾਇ ?'। ਸਿਖ ਨੇ ਕਹਨੋ 'ਅਹੈ ਜਗ ਗੁਰੂ। ਦਰਸ਼ਨ ਸਿੰਘ ਬਿਘਨ ਗਨ ਰੁਰੂ[1]'॥ ੨੨॥ ਅੰਮ੍ਰਿਤ ਬਾਕ ਸ਼੍ਰਵਨ ਪੁਟ ਪਾਨਾ[2]। ਹੁਤੋ ਮ੍ਰਿਤਕ ਮਨੁ ਭਾ ਸਵਧਾਨਾ। ਧਾਇ ਧਰੈ ਧਰਿ ਪਦ ਬਿਚਲੰਤਿ[3]। ਚਲਨੋ ਨ ਜਾਤਿ ਅਧਿਕ ਉਤਲੰਤਿ॥੨੩॥ ਹੁਤੇ ਖਰੇ ਗੁਰ ਸਹਿਜ ਸੁਭਾਇ। ਬਸਤ੍ਰ ਸ਼ਸਤ੍ਰ ਜੁਤਿ, ਰਜ ਦੁਤਿ ਪਾਇ। ਪਦ ਅਰਬਿੰਦ ਮ੍ਰਿਦੁਲ ਬਰ ਲਾਲ। ਹੁਤੇ ਉਪਾਨਧ ਮਹਿੰ[4] ਤਿਸ ਕਾਲ॥੨੪॥ ਪਹੁੰਚਿ ਸਮੀਪ ਦੰਡ ਸਮ ਪਰਨੋ। ਭਰਨੋ ਪ੍ਰੇਮ ਤੇ ਦ੍ਰਿਗ ਜਲ ਢਰਨੋ। ਪਦ ਰਜ ਲੈ ਸਿਰ ਮੁਖ ਪਰ ਲਾਈ। 'ਧੰਨ ਗੁਰੂ ! ਤੇਰੀ ਵਡਿਆਈ'॥ ੨੫॥ ਹਾਥ ਜੋਰਿ ਭਾ ਸਨਮੁਖ ਠਾਂਢੋ। ਕਰਤਿ ਸੁਜਸੁ ਕੋ ਆਨੰਦ ਬਾਢੋ। 'ਚੌਦਹਿ ਲੋਕਨਿ ਘਟਿ ਘਟਿ ਅੰਤਰ। ਸਭਿ ਸੁਧਿ ਜਾਨਤਿ ਸਦਾ ਨਿਰੰਤਰ ॥ ੨੬॥ ਇਕ ਮਮ ਘਟ ਕੀ ਲਖਿ ਕਰਿ ਆਏ। ਨਹਿੰ ਅਚਰਜ, ਤੁਮਰੋ ਬਨਿ ਆਏ।ਸ਼ਕਤਿ ਅਨੰਤਨਿ ਕੋ ਬਡ ਸਾਗਰ।ਦੇਵਨਿਦੇਵ ਉਜਾਗਰ ਨਾਗਰ॥ ੨੭॥ ਨਿਰਨੇ ਕਰਿ ਤੁਮ ਮਹਿੰ ਗੁਨ ਹੇਰਾ। ਰਹਹੁ ਪ੍ਰੇਮ ਕੇ ਬਸੀ ਘਨੇਰਾ। ਪ੍ਰੀਤ ਦ੍ਰੋਪਤੀ ਕੀ ਲਖਿ ਸਾਚੀ। ਭਈ ਦੀਨ ਮਨ ਬਿਨੈ ਉਬਾਚੀ ॥ ੨੮ ॥ ਸਭਾ ਸ਼ਰੀਕਨਿ ਕੀ ਰਿਸ ਰਾਚੀ[5]। ਬੋ ਮਿਰਜਾਦਿ ਕਰਨਿ ਕਹੁ ਬਾਚੀ[6]। ਪਰੀ ਸ਼ਰਨ ਰੱਛਨਾ ਤਬਿ ਜਾਚੀ।ਰਾਖੀ ਲਾਜ ਜਾਨਿ ਜਨ ਤਾਂਚੀ[7] ॥੨੯॥ ਸੰਕਟ ਤੇ ਪ੍ਰਹਿਲਾਦ ਉਬਾਰਨੋ। ਦੁਖਦ ਦੈਤ ਕਹੁ ਤਤਛਿਨ ਮਾਰਨੋ। ਤਿਮ ਬਹੁ ਸਿੱਖਨਿ ਭਏ ਸਹਾਇ। ਮਹਾਂ ਬਿਘਨ ਤੇ ਲੀਨਿ ਬਚਾਇ॥ ੩੦॥ ਕਰੀ ਤਿਲੋਕੇ ਕੀ ਤਲਵਾਰ। ਹੁਤੀ ਕਾਠ ਕੀ ਬਨਿਗੀ ਸਾਰ[8]। ਸਿਖ ਕੋ ਬਾਟ ਘਾਟ ਥੋ ਜੋਈ। ਕਰਨੋ ਸਭਾ ਮਹਿੰ ਪੂਰਨ ਸੋਈ ॥ ੩੧ ॥ ਖਸ਼ਟ ਰੂਪ ਸਿਖ[9] ਭਏ ਸਹਾਈ। ਕਹਿੰ ਲੌ ਗਿਨੌਂ ਗਿਨੇ ਨਹਿੰ ਜਾਈ। ਮੋਹਿ ਦੀਨ ਪਰ ਕਰੁਨਾ ਧਰਿ ਕੈ। ਮਾਰਗ ਦੂਰ ਉਲੰਘਨ ਕਰਿ ਕੈ॥੩੨॥ ਭਏ ਸਹਾਇਕ ਅੰਤਰਜਾਮੀ। ਨਮੋ ਨਮੋ ਪਗ ਪਰ ਜਗ ਸ੍ਵਾਮੀ। ਅਪਨਿ ਬਿਰਦ ਪ੍ਰਭੁ ਆਪ ਸੰਭਾਰਹੁ*। ਸੇਵਕ ਕੇ ਨਿਜ ਕਾਜ ਸੁਧਾਰਹੁ*॥੩੩॥

---

[1]ਸਮੂਹ ਬਿਘਨਾਂ ਰੂਪ ਮ੍ਰਿਗਾਂ ਲਈ (ਜਿਸ ਗੁਰੂ ਜੀ ਦਾ) ਦਰਸ਼ਨ ਸ਼ੇਰ ਰੂਪ ਹੈ। [2]ਕੰਨ ਰੂਪੀ ਡੋਨੇ ਨਾਲ ਪੀਤੇ। [3]ਫਿਸਲਦੇ ਹਨ। [4]ਜੋੜੇ ਵਿੱਚ। [5]ਕ੍ਰੋਧ ਭਰੀ। [6]ਕਹਿਆ। [7]ਤਿਸ ਦਾਸੀ ਦੀ। [8]ਲੋਹੇ ਦੀ ਬਣ ਗਈ। [9](ਗੁਰੂ ਜੀ ਦੇ) ਛੀਏ ਰੂਪ ਹੀ ਸਿੱਖਾਂ ਦੇ।

*ਛਾਪੇ ਦੇ ਨੁਖਸੇ ਵਿੱਚ ਇਹ ਦੋ ਸਤਰਾਂ ਦਾ ਪਾਠ ਨਹੀਂ ਹੈ, ਪਰ ਲਿਖਤੀਆਂ ਵਿੱਚ ਹੈ।

ਇੱਤਯਾਦਿਕ ਬਹੁ ਕਰਿ ਕਰਿ ਬਿਨੈ।ਭਨੈਂ ਸੁ ਬੈਨ ਪ੍ਰੇਮ ਕੇ ਸਨੈ। ਸ਼੍ਰੀ ਹਰਿ ਗੋਵਿੰਦ ਭਏ ਪ੍ਰਸੰਨ। ਕਹਯੋ 'ਸਿੱਖ! ਤੂੰ ਅਹੈਂ ਅਨੰਨ ॥ ੩੪॥ ਗੁਰੁ ਪਰ ਸਿਦਕ ਧਾਰਿ ਕਰਿ ਬੈਸੈ। ਮਨੋ ਕਾਮਨਾ ਲਹੈਂ ਨ ਕੈਸੇ।ਕਹੁ ਅਲਮਸਤ! ਗਾਤਿ ਕੁਸ਼ਲਾਤਿ[1]। ਕਿਮ ਕਨਪਾਟੇ ਕਿਧ ਉਤਪਾਤ?'॥੩੫॥'ਪ੍ਰਭੂ ਜੀ! ਸੁਨਹੁ ਕ੍ਰਿਪਾ ਤੁਮ ਪਾਇ। ਕੁਸ਼ਲ ਸਰੀਰ ਅਹੈ, ਸੁਖਦਾਇ!। ਮਤਸਰ ਪਾਵਕ ਅਤਿ ਜੋਗੀਨਿ।ਜਰਹਿ ਸਦਾ ਉਰ ਸ਼ਾਂਤਿ ਬਿਹੀਨ॥੩੬॥ਚਲਦਲ ਜਾਰਨੋ ਅਗਨਿ ਲਗਾਇ। ਮਮ ਆਸਨ ਕੋ ਦਯੋ ਉਠਾਇ।ਕਰੀ ਅਵੱਗਯਾ ਇਸ ਤੇ ਆਦਿ। ਬਹੁ ਅਪਵਾਦ ਕਹਯੋ ਕਰਿ ਬਾਦ' ॥੩੭॥ ਸੁਨਿ ਸਤਿ-ਗੁਰ ਨੇ ਧੀਰਜ ਦੀਨਿ। 'ਪੂਰਹਿ ਕਾਮਨਾ ਤੋਹਿ,ਪ੍ਰਬੀਨ!'।ਪੁਨ ਸਤਿਗੁਰੁ ਹਿਤ ਦਰਸ਼ ਭਸਾਇਵ ਬੈਠਿ ਸਰਥ ਰਜ ਕੋ ਝਰਵਾਇਵ ॥ ੩੮॥ ਸ਼ਸਤ੍ਰ ਉਤਾਰਿ ਬਿਰਾਜਤਿ ਭਏ।ਸੁਭਟਨਿ ਚਹੁੰਦਿਸ਼ਿ ਡੇਰਾ ਕਏ। ਹਰੇ ਤ੍ਰਿਲਨਿ ਗਨ ਸੇਵਕ ਲਯਾਏ। ਚਾਰੇ ਹਯਨਿ ਜ਼ੀਨਿ ਉਤਰਾਏ ॥੩੯॥ ਗ੍ਰਾਮਨਿ ਤੇ ਗਨ ਰਸਦ ਮੰਗਾਈ। ਲਾਗੇ ਕਰਨਿ ਦੇਗ ਮਨ ਭਾਈ।ਖਸ਼ਟ ਘਰੀ ਦਿਨ ਬਾਕੀ ਰਹਯੋ। 'ਆਨਹੁ ਨਿਰਮਲ ਜਲ' ਗੁਰੁ ਕਹਯੋ ॥ ੪੦ ॥ ਕਰ ਪਗ ਬਦਨ ਪਖਾਰਨਿ ਕੀਨੇ। ਪੁਨ ਮੱਜਨ ਜਲ ਤੇ ਮਲ ਹੀਨੇ।ਬਸਤ੍ਰ ਪਹਿਰਿ ਤਨ ਹ੍ਵੈ ਕਰਿ ਨਜਾਰੇ।ਕਹਯੋ 'ਚਲਹੁ,ਗੁਰੁ ਥਾਨ ਨਿਹਾਰੇ'॥੪੧॥ਭਯੋ ਸੰਗ ਅਲਮਸਤ ਬੜਾਵਤਿ।'ਇਹ ਦਲ ਪਿਖਹੁ ਮਹਾਂ ਛਬਿਪਾਵਤਿ।ਸੁਨਿ ਪਿਖਿ ਰਾਵਰ ਕੋ ਆਗਵਨੂ। ਭਾਜਿ ਗਏ ਜੋਗੀ ਤਜਿ ਭਵਨੂ ॥੪੨॥ ਇਸ ਥਲ ਚਲਦਲ ਦਲ ਕਲ ਹਰੀਅਲ[2]। ਜੋਗਿਨਿ ਦੁਸ਼ਟ ਅਵੱਗਯਾ ਕਹੀਅਲਿ[3]। ਮੁਝਤੇ ਪ੍ਰਥਮਲਖਯੋ ਤੁਮਆਏ[4]।ਦੇਖਿ ਰਹਯੋ,ਥਲ ਤਯਾਗਿ ਪਲਾਏ॥੪੩॥ ਇਹ ਫੈਨਲ[5] ਕੋ ਤਰੁ ਬਚ ਰਹਯੋ*। ਅਜ਼ਮਤ ਮਹਿ ਤਿਸ ਹਿਤ ਇਹ

---

[1]ਸ਼ਰੀਰ ਦੀ ਸੁਖ ਸਾਂਦ। [2]ਸੁਹਣੇ ਹਰੇ ਪਤਿਆਂ ਸਮੇਤ ਪਿੱਪਲ ਸੀ। [3]ਕੌਤੀ। [4]ਜਾਣਿਆਂ ਆਪ ਦਾ ਆਉਂਦਾ। [5]ਰੇਠੜੇ।

*ਮਿੱਠੇ ਰੇਠੇ ਦਾ ਹਾਲ ਪਿਛੇ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉੱਤ੍ਰਾਰਧ ਅਧਯਾਇ ੨੦ ਅੰਕ ੮੦ ਤੇ ਇਸੇ ਰਾਸ ਦੇ ਅੰਸ ੨੮ ਅੰਕ ੨੭ ਦੀਆਂ ਹੇਠਲੀਆਂ ਟੂਕਾਂ ਵਿਚ ਦੇ ਆਏ ਹਾਂ। ਇਹ ਬ੍ਰਿੱਛ ਨਾਨਕ ਮਤੇ ਤੋਂ ਦੂਰ ਹੈ। ਕਦਿ ਜੀ ਨੂੰ ਪਿੱਪਲ ਦੇ ਪਾਸ ਵਾਰ ਹੋਣ ਦੀ ਮੁਧ ਕਿਸੇ ਨੇ ਦਰੁਸਤ ਨਹੀਂ ਦਿਤੀ ਜਾਪਦੀ, ਇਹ ਹੋ ਸਕਦਾ ਹੈ ਕਿ ਨਾਨਕ ਮਤੇ ਦਾ ਕਾਰਨ ਕਰਕੇ ਗੁਰੂ ਸਾਹਿਬ ਜੀ ਮਿੱਠੇ ਰੇਠੇ ਦੇ ਟਿਕਾਣੇ ਗਏ ਹੋਣ, ਕਿਉਂਕਿ ਰੇਠੇ ਦਾ ਥਲ ਹੁਣ ਤਕ ਸ਼੍ਰੀ ਨਾਨਕ ਮਤੇ ਦੇ ਸੇਵਕਾਂ ਦੇ ਪ੍ਰਬੰਧ ਵਿਚ ਹੀ ਸੁਣੀਂਦਾ ਹੈ।

ਲਹਜੋ। ਇਕ ਸਿਕੰਧ[1]ਕੇ ਮਾਧੁਰ ਫਲ ਹੈਂ। ਜਿਤ ਦਿਸ਼ਿ ਸ਼੍ਰੀ ਨਾਨਕ ਥਿਰ ਥਲ ਹੈਂ ॥੪੪॥ ਦੁਤਿਯ ਛਾਰ ਕੇ ਫਲ ਹੈਂ ਕੌਰੇ। ਜਿਸ ਤੇ ਗੋਰਖਾਦਿ ਸਿਧ ਹੋਰੇ। ਸ਼੍ਰੀ ਹਰਿ ਗੋਵਿੰਦ ਸੁਨਜੋ ਪ੍ਰਸੰਗ।ਧੀਰਜ ਦਈ 'ਬਨਹਿ ਤਿਮ ਰੰਗ'॥ ੪੫॥ ਤਹਾਂ ਫਰਸ਼ ਸਤਿਗੁਰੂ ਕਰਾਯਹੁ।ਬੈਠਿ ਸਭਿਨਿ ਦੀਵਾਨ ਲਗਾਯਹੁ। ਸੋਦਰ ਕੀ ਚੌਕੀ ਥਿਰਿ ਸੁਨੀ।ਜਿਸ ਮਹਿੰ ਮਹਿੰਮਾ ਗੁਰੁ ਹਰਿ ਭਨੀ ॥੪੬॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਨਾਨਕ ਮਤੇ ਆਵਨਿ' ਪ੍ਰਸੰਗ ਬਰਨਨੰ ਨਾਮ ਤੀਨ ਤ੍ਰਿੰਸਤੀ ਅੰਸੂ ॥ ੩੪ ॥

੩੪. [ਸ਼ਿੱਖਾਂ ਨੂੰ ਨਿਰੂੜ ਕੀਤਾ]।

ਦੋਹਰਾ ॥ ਪਢਿ ਸੋਦਰ ਅਰਦਾਸ ਕੀ ਸਭਿਨਿ ਨਿਵਾਯਹੁ ਸੀਸ। ਸ਼੍ਰੀ ਹਰਿ ਗੋਵਿੰਦ ਚੰਦ ਜੀ ਗੁਰੁ ਸਮਰਥ ਜਗਦੀਸ਼ ॥ ੧ ॥ ਚੌਪਈ ॥ ਚਲਦਲ ਪ੍ਰਥਮ ਸਤੁਲ ਚਹਿ ਕਰਜੋ। ਦਲ ਸੋਂ ਕਲਿਤ[2]ਹੁਤੋ ਜਿਮ ਹਰਜੋ।ਨਿਹਮਲ ਜਲ ਪਾਵਨ ਅਨਵਾਵਾ। ਕਹਿ ਕਰਿ ਕੁੰਕਮ ਕੋ ਘਸਵਾਵਾ ॥੨॥ ਆਪ ਖਰੇ ਹੁਇ ਕਰ ਮਹਿੰ ਧਾਰਜੋ। 'ਸੱਤਿਨਾਮ' ਮੁਖਮੰਤ੍ਰ ਉਚਾਰਜੋ। ਨਿਜ ਕਰ ਤੇ ਛਿਰਕਨਿ ਕੋ ਕੀਨਿ। ਤਤਛਿਨ ਨਿਕਸਜੋ ਦਿਪਤਿ ਨਵੀਨ ॥੩॥ ਪ੍ਰਥਮ ਲਗਰ ਨਿਕਸੀ ਪਿਖਿ ਐਸੇ। ਬਿਵਰ ਬਿਖੈ ਤੇ ਬਿਸੀਯਰ ਜੈਸੇ[3]। ਛਿਰਕੇ ਦੇਤਿ ਨੀਰ ਕੇ ਜਸੋਂ ਜਸੋਂ। ਫੈਲਤਿ ਬ੍ਰਿਧਤਿ ਜਾਤਿ ਹੈ ਤਸੋਂ ਤਸੋਂ॥੪॥ਭਾਖਿ ਅਲਮਸਤ ਕਹਜੋ ਕਰ ਬੰਦਿ।'ਸ਼੍ਰੀ ਸਤਿਗੁਰ ! ਸਭਿ ਰੀਤਿ ਬਿਲੰਦ।ਪ੍ਰਥਮ ਚਿੰਨ੍ਹ ਇਸ ਪਰ ਗੁਰੁ ਕਰਕੋ[4]।ਮਹਾਂ ਮਹਾਤਮ ਜੁਤ ਪਿਖਿ ਤਰੁ ਕੋ॥੫॥ਅਬਿ ਨਹਿੰ ਪਿਖੀਯਤਿ ਤਥਾ ਬਨਾਵਹੁ। ਸਤਿਗੁਰ ਤੇ ਚਿੰਨ੍ਹਤਿ ਦਿਖਰਾਵਹੁ'। ਸ਼੍ਰੀ ਹਰਿ ਗੋਵਿੰਦ ਕਰਜੋ ਉਚਾਰਨਿ।'ਅਪਰ ਚਿੰਨ੍ਹ ਯੁਤ ਵਧਹਿ ਸ ਛਾਰਨ' ॥੬॥ ਇਮ ਕਹਿ ਕੁੰਕਮ ਕੋ ਛਿਰਕਾਯਹੁ। ਛੋਟੀ ਬਡੀ ਬ੍ਰੰਦ ਬਰਸਾਯਹੁ। 'ਇਨ ਛੀਟਨਿ ਤੇ ਚਿੰਨ੍ਹਤਿ ਰਹੈ। ਜਬਿ ਲੌ ਥਿਰ ਪ੍ਰਥਮੀ ਪਰ ਅਹੈ ॥੭॥ ਅਬਿ ਇਹ ਨਿਸ ਮਹਿੰ ਬਰਧਹਿ ਤੇਤੋ। ਜੋਗਨਿ ਜਾਰਜੋ ਹੁਤੋ ਸੁ ਜੇਤੋ'। ਪੁਨ ਸਤਿਗੁਰ ਡੇਰੇ ਕਉ ਆਏ। ਜਥਾ ਰੁਚੀ ਭੋਜਨ ਤ੍ਰਿਪਤਾਏ ॥ ੮ ॥ ਭਏ ਸੁਪਤਿ ਸੁਖ ਰਾਤਿ ਬਿਤਾਈ। ਉਠੇ ਗੁਰੂ ਨਿਤ ਕ੍ਰਿਯਾ ਕਰਾਈ।ਭਈ ਪ੍ਰਾਤਿ ਬਡ ਲਗਜੋ ਦਿਵਾਨ। ਸਤਿਗੁਰ ਬੈਠੇ ਦਿਪਤਿ ਮਹਾਨ ॥੯॥ ਜੋਗੀ ਗੁਰ ਕੋ ਦੇਖਿ ਪਲਾਏ। ਸੋ ਗੋਰਖ ਕੇ ਨਿਕਟ ਸਿਧਾਏ। ਸਭਿਹਿਨਿ ਕੋ

---

[1]ਟਾਹਣ। [2]ਤਿਵੇਂ ਹੀ ਅਨੰਦ ਬਣੇਗਾ। [3]ਪੱਤਿਆਂ ਨਾਲ ਸ਼ਸ਼ੋਭਤ। [4]ਵਰਮੀ ਵਿਚੋਂ ਜਿਵੇਂ ਸੱਪ। [5]ਪਹਿਲੇ ਨਿਸ਼ਾਨ ਇਸਤੇ ਗੁਰੂ ਜੀ ਦੇ ਹੱਥ ਦਾ ਸੀ।

ਆਦੇਸ ਬਖਾਨੀ। ਬੈਠੇ ਨਿਕਟਿ ਹੌਲ ਉਰ ਠਾਨੀ ॥ ੧੦ ॥ ਮਾਨੋਂ ਮਹਾਂ ਜੰਗ ਤੇ ਭਾਜੇ। ਬੋਲ ਨ ਸਕਹਿੰ ਅਧਿਕ ਮਨ ਲਾਜੇ। ਕਿਤਿਕ ਦੇਰ ਮਹਿੰ ਧੀਰਜ ਧਾਰਾ। ਬਹੁਰੋ ਸਰਬ ਪ੍ਰਸੰਗ ਉਚਾਰਾ ॥ ੧੧ ॥ [1]ਪ੍ਰਥਮ ਹਮਾਰੇ ਗੁਰੁ ਕੋ ਥਾਨਾ। ਗੋਰਖ ਮਤਾ ਨਾਮ ਸਭਿ ਜਾਨਾ। ਸ਼੍ਰੀ ਨਾਨਕ ਜਬਿ ਤਿਹਠਾਂ ਆਏ। ਸੋ ਪ੍ਰਸੰਗ ਤੁਮ ਲਖਹੁ ਸਬਾਏ ॥ ੧੨ ॥ ਗੁਰੁ ਕੋ ਨਾਮ[1]ਲੋਪ*ਹੁਇ ਗਯੋ। ਨਾਨਕ ਮਤਾ ਨਾਮ ਬਿਦਤਯੋ। ਟਿਕਯੋ ਨ ਜੋਗੀ ਕੋ[2] ਤਿਸ ਥਾਨ। ਬਿਨ ਸੇਵਾ ਥਲ ਰਹਯੋ ਵਿਰਾਨ ॥੧੩॥ ਹਮ ਨੇ ਚਿਤ ਮਹਿੰ ਹੇਰਿ ਬਿਚਾਰੀ। ਸੇਵਾ ਕਰਨ ਰਿਦੈ ਬੁਧਿ ਧਾਰੀ।–ਬੈਠਹਿੰ ਇਸਿ ਥਲ ਜੋਗ ਕਮਾਵੈਂ। ਅਰੁ ਨਿਜ ਗੁਰੁ ਨਾਮ ਬਿਦਤਾਵੈਂ–॥ ੧੪ ॥ ਬੀਤਯੋ ਹਮਹਿੰ ਰਹਤਿ ਚਿਰ-ਕਾਲ। ਸਦ ਸਥਾਨ ਕੀ ਸੇਵਾ ਘਾਲਿ। ਇਕ ਫਕੀਰ ਆਯੋ ਨਰ ਬਾਵਰ। ਨਹੀਂ ਤ੍ਰਾਸ ਧਾਰਯੋ ਜਿਨ ਰਾਵਰਿ ॥ ੧੫ ॥ ਸ਼੍ਰੀ ਨਾਨਕ ਕੋ ਨਾਮ ਬਖਾਨਾ। ਤਰੁ ਚਲਦਲ ਤਰ ਆਸਨ ਠਾਨਾ। ਕਿਤਿਕ ਥਾਨ ਪਰ ਮਮਤਾ ਧਾਰੀ। –ਹਮਰੇ ਗੁਰੁ ਕੀ–ਕਰਤਿ ਉਚਾਰੀ॥੧੬॥ਬਾਦ ਕਰਯੋ ਤਿਨ ਹਮਰੇ ਨਾਲ। ਹਟਯੋ ਨ ਉਰ ਧਰਿ ਤ੍ਰਾਸ ਬਿਸਾਲ। ਲੇ ਕਰਿ ਗਨ ਈਂਧਨ ਕੋ ਡਾਰਾ। ਲਾਇ ਅਗਨਿ ਹਮ ਚਲਦਲ ਜਾਰਾ ॥ ੧੭ ॥ ਤਬਿ ਨਿਰਾਸ ਹੁਇ ਬੈਠਯੋ ਦੂਰ। ਇਕ ਝੁੰਗੀ ਕਰਿ ਬਸਯੋ ਬਿਸੂਰ। ਕੋ ਜਾਨੈ ਕਿਨ ਜਾਇ ਸੁਨਾਯੋ। ਤਿਨ ਕੋ ਗੁਰ ਤਿਹ ਠਾਂ ਚਲਿ ਆਯੋ ॥ ੧੮ ॥ ਸ਼੍ਰੀ ਨਾਨਕ ਕੀ ਦੀਰਘ ਗਾਦੀ। ਤਿਸ ਪਰ ਥਿਰਯੋ, ਜਿਨਹੁੰ ਬਡ ਸ਼ਾਦੀ। ਕੁਛਕ ਚਮੂੰ ਹੈ ਤਿਨਕੇ ਸੰਗਿ। ਚੰਚਲ ਬਲੀ ਅਰੂਢਿ ਤੁਰੰਗ॥੧੯॥ਹਮ ਨੈ ਹੇਰਤਿ ਰਿਦੈ ਬਿਚਾਰੀ। –ਅਰਯੋ ਨ ਜੋ ਹੈ ਇਨਹੁੰ ਅਗਾਰੀ। ਅਪਰ ਚੱਕ੍ਰਵਰਤੀ ਹੁਇ ਰਾਜਾ। ਲਾਖਹੁੰ ਸੈਨਾ ਬੀਰ ਸਮਾਜਾ ॥ ੨੦ ॥ ਅਪਨੀ ਸਿੱਧਾਂ ਕੋ ਬਲ ਪਾਇ। ਤਿਸ ਕੋ ਭੀ ਹਮ ਲੇਹਿੰ ਹਰਾਇ। ਇਹ ਤੌ ਏਕਲ ਭੀ ਬਲਵਾਨ। ਜਿਨ ਕੀ ਅਜ਼ਮਤ ਬਿਦਤ ਜਹਾਨ ॥ ੨੧ ॥ ਹੋਇ ਨ ਅਸ ਹਮ ਕੋ ਗਹਿ ਲੇਹਿ।ਮਨ ਬਾਂਛਤਿ ਪੁਨ ਸੰਕਟ ਦੇਹਿ। ਚਲਦਲ ਜਰਯੋ ਲਖਹਿ ਅਪਰਾਧੀ। ਹਿਤ ਬਾਧਾ ਬਹੁ ਨਰ ਲੇ ਬਾਂਧੀ[3]–॥ ੨੨ ॥ ਤ੍ਰਾਸ ਪਾਇ ਹਮ ਸੁਧਿ ਹਿਤ ਆਏ। ਗੁਰੁ ਜੁਤਿ ਕਰਹੁ ਜਥਾ ਮਨ ਭਾਏ[4]। ਸਭਿ ਸਿੱਧਨਿ ਗੋਰਖ ਦਿਸ਼ਿ ਦੇਖਾ।

[1]ਭਾਵ ਗੋਰਖ ਗੁਰੂ ਦਾ ਨਾਮ। [2]ਕੋਈ। [3](ਮਤਾਂ) ਪੀੜਾ ਦੇਣ ਲਈ ਸਾਡੇ ਬਹੁਤੇ ਬੰਦੇ ਇੰਨ੍ਹ ਲਏ (ਅ) ਬਹੁਤੇ ਨਰ (ਉਸ ਨਾਲ ਹਨ) ਸਾਨੂੰ ਇੰਨ੍ਹ ਨਾ ਲੈਣ। [4]ਗੁਰੂ ਗੋਰਖ ਸਮੇਤ (ਹੇ ਸਾਰੇ ਸਿੱਧੋ) ਕਰੋ ਜਿਵੇਂ ਭਾਵੇ। *ਪਾ:–ਅਲਪ, ਅਲੋਪ।

ਜਿਸ ਕੀ ਆਇਸੁ ਬਿਖੈ ਅਸ਼ੇਖ॥ ੨੩ ॥ਸਭਿ ਕੇ ਮਨ ਕੀ ਗੋਰਖ ਜਾਨੀ। ਸਰਲ ਰਿਦੇ ਬੋਲਨੋ ਬਰ ਬਾਨੀ। 'ਸ਼੍ਰੀ ਨਾਨਕ ਸੰਗ ਮੇਲ ਸੁਹੇਲਾ। ਭਯੋ ਜਬਹਿ, ਸਿਧ ਗਨ, ਸੁ ਇਕੇਲਾ ॥ ੨੪ ॥ ਜਿਨ ਕੇ ਮਨ ਮਹਿੰ ਮਾਨ ਮਹਾਨਾ। ਸਭਿ ਮਿਲਿ ਮਹਾਂ ਬਾਦ ਕੋ ਠਾਨਾ। ਅਜ਼ਮਤਿ ਜੁਤਿ ਚਰਚਾ ਕਰਿ ਹਾਰੇ। ਬਾਰ ਬਾਰ ਅਭਿਮਾਨ ਉਤਾਰੇ ॥ ੨੫ ॥ ਭੈਗਰਨਾਥ ਅਰਨੋ ਨਹਿੰ ਮਾਨਾ। ਮਾਰਿ ਖਾਇ ਕਰਿ ਬੰਦਨ ਠਾਨ॥ ਸਿਧ ਗੋਸਟ ਕਰਿ ਸਭਿ ਹਰਖਾਏ। ਸਗਰੇ ਸਿੱਧਨਿ ਸੀਸ ਨਿਵਾਏ' ॥ ੨੬ ॥ ਸੁਨਿ ਭੈਗਰ ਕ੍ਰੋਧੀ ਉਰ ਭਾਰਾ। ਨਹਿੰ ਗੋਰਖ ਕੋ ਬਾਕ ਸਹਾਰਾ॥ ਕਹਤਿ ਭਯੋ 'ਸੋ' ਗ੍ਰਿਹਸਤ ਮਝਾਰੇ। ਜੋਗ ਸਾਧਨਾ ਬ੍ਰਿਕਤ[2] ਹਮਾਰੇ॥ ੨੭ ॥ ਅਸਮੰਜਸ[3] ਅਸ ਰੀਤਿ ਚਲਾਈ। ਤਿਸ ਕੋ ਗੁਰੁ ਕਹਿ ਗ੍ਰੀਵ ਨਿਵਾਈ। ਤਿਨ ਕੋ ਪਿਖਿ ਰੁਖ ਬੰਦਨ ਧਾਰੀ[4]। ਨਤੁ ਭੈਗਰ ਕਿਸ ਨਿਵੈ ਅਗਾਰੀ?' ॥੨੮॥ ਬੋਲਨੋ ਮੰਗਲ ਨਾਥ ਸੁਜਾਨਾ। 'ਸਭਿ ਮਹਿੰ ਓਜ ਕਰੇ ਜੁ ਬਖਾਨਾ। ਤਿਸ ਕੋ ਉਚਿਤ ਸੁ ਕਰਿ ਦਿਖਰਾਵੈ। ਬਿਨਾ ਕਹੇ ਦੀਰਘ ਜਸੁ ਪਾਵੈ' ॥ ੨੯ ॥ ਬੋਲਨੋ ਭਰਥਰਿ 'ਹੈ ਇਹ ਕਾਲ। ਹੋਰਾ ਪੱਖ ਪਰਨੋ ਹਮ ਹਾਲ। ਆਪ ਗੁਰੂ ਨਾਨਕ ਭੀ ਨਾਂਹੀ। ਥਾਨ ਛੁਰਾਵਹੁ ਅਬਿ ਤਿਹ ਪਾਹੀ' ॥ ੩੦ ॥ ਝੈਗਰ ਆਦਿਕ ਮਾਨੀ ਜੋਧ। ਸਭਿ ਨੇ ਕਹਨੋ 'ਕਨੋਂ ਨ ਹਮ ਲੋਧ'। ਗੋਰਖ ਹਸਨੋ ਜਾਨਿ ਹੰਕਾਰੀ।–ਨਹਿੰ ਦਿਨ ਸੰਤਨਿ ਕੀ ਮਤਿ ਧਾਰੀ ॥੩੧॥ ਜਿਮ ਜਗ ਮਹਿੰ ਪਖਬਾਦ ਹੰਕਾਰਾ। ਸਗਰੇ ਧਰਨੋ, ਨ ਤਜੈ ਬਿਕਾਰਾ। ਮਾਨ ਹਾਨਿ ਬਹੁ ਭਏ ਅਗਾਰੀ। ਹੁਇ ਲੱਜਤਿ ਅਬਿ ਸੈਕਟ ਭਾਰੀ ॥ ੩੨ ॥ ਤਉ ਹੋਇ ਗੁਨ, ਦੁਖਨ ਜਾਇ[5]–। ਇਮ ਲਖਿ ਭਾਖਤਿ ਭਯੋ ਰਜਾਇ[6]:–'ਜੋ ਥਲ ਜਾਇ ਛੁਰਾਵਹੁ ਆਜ। ਸਭਿ ਸਿੱਧਨਿ ਕੋ ਸੁਧਰਹਿ ਕਾਜ ॥ ੩੩ ॥ ਬਦਹਿ ਬ੍ਰਿੰਦ ਮਹਿੰ ਬਹੁ ਵਡਿਆਈ। ਆਛੀ ਬਾਤ ਕਰਹੁ ਸਹਿਸਾਈ'। ਬਚ ਗੋਰਖ ਕੇ ਨਿਜ ਅਨੁਸਾਰੇ। ਸੁਨਿ ਕਰਿ ਮਾਨੀ ਸਿੱਧ ਸਿਧਾਰੇ ॥ ੩੪ ॥ ਜਹਾਂ ਗੁਰੂ ਕੋ ਲਗਨੋ ਦਿਵਾਨ। ਚਲਿ ਆਏ 'ਆਦੇਸ' ਬਖਾਨਿ। ਸੁਨਿ

[1]ਭਾਵ ਸ਼੍ਰੀ ਗੁਰ ਨਾਨਕ ਜੀ। [2]ਤਿਆਗੀ (ਰਹਿਕੇ)। [3]ਅਣਬਣ। [4]ਉਸ ਨੂੰ (ਨਾਨਕ ਨੂੰ) ਗੁਰੂ ਕਹਿਕੇ (ਗੋਰਖ ਨੇ) ਗਿੱਚੀ ਨਿਵਾਈ, (ਸੋ) ਉਹਨਾਂ ਦਾ (ਗੋਰਖ ਦਾ) ਰੁਖ ਦੇਖਕੇ ਮੈਂ ਵੀ ਮੱਥਾ ਟੇਕ ਦਿਤਾ ਸੀ, (ਅ) (ਲੋਕਾਂ ਨੇ) ਗਿੱਚੀ ਨਿਵਾਈ, (ਲੋਕਾਂ ਦਾ) ਰੁਖ ਦੇਖਕੇ ਮੈਂ ਝੁਕਿਆ। [5]ਤਾਂ ਵੀ ਗੁਣ ਹੀ ਹੋਵੇਗਾ ਜੋ (ਹੰਕਾਰ ਰੂਪੀ) ਦੁਖਨ ਨਾਸ਼ ਹੋ ਜਾਵੇਗਾ। [6]ਹੁਕਮ ਦਿਤਾ।

ਬੋਲੇ ਸਤਿਗੁਰੁ ਜਗਤੇਸ਼। 'ਹੁਇ ਆਦੇਸ ਤਿਸੈ ਆਦੇਸ਼' ॥ ੩੫ ॥ ਗੁਰ ਸਮੀਪ ਸਨਮੁਖ ਹੁਇ ਬੈਸੇ। ਸਿਰ ਮੁੰਡਤਿ ਹੁਇ ਹੈਂਡੀਆ ਜੈਸੇ। ਮੁੰਦ੍ਰਾ ਫਟਕ ਸ਼੍ਰਵਣ ਮਹਿੰ ਡਾਰੀ। ਭਸਮ ਲਗੇ ਝੋਰੀ ਤਨ ਧਾਰੀ ॥੩੬॥ ਸੇਲੀ ਮੇਲੀ ਕਟ ਲੰਗੋਟੀ। ਅਸ ਤਨ ਬੇਖ, ਤਊ ਇਛ ਖੋਟੀ[1]। ਸਭਿ ਸਿੱਧਾਂ ਕੇ ਬਲ ਹੈਂ ਭਾਰੇ। ਹਾਥ ਬਿਰਾਗਣ ਫਹੁਰੀ ਧਾਰੇ ॥੩੭॥ ਸਤਿਗੁਰ ਸੋਂ ਭੰਗਰ ਤਬਿ ਕਹੇ। 'ਜਗ ਮਹਿੰ ਗ੍ਰਿਹਸਤੀ ਤੁਮ ਬਨ ਰਹੇ। ਹਮ ਸਿਧ ਭਏ ਜਗਤ ਤੇ ਨਯਾਰੇ। ਭੋਗ ਬਿਖੈ ਤਯਾਗੇ ਸੁਖ ਭਾਰੇ ॥ ੩੮ ॥ ਹਮਰੇ ਸੰਗ ਤੁਮਾਰੋ ਅਰਨਾ। ਅਸਮੰਜਸ, ਨਰ ਬ੍ਰਿਧ ਗਨ ਬਰਨਾ। ਯਾਂਤੇ ਨਹੀਂ ਓਜ ਕਛੁ ਕੀਜੈ। ਗੋਰਖਮਤਾ ਛੋਰਿ ਬਲ ਦੀਜੈ ॥ ੩੯ ॥ ਇਹ ਸਿੱਧਨਿ ਕੋ ਥਾਨ ਪੁਰਾਨਾ। ਛਪਜੋ ਨਹੀਂ ਕੁਛ ਬਿਦਤਿ ਜਹਾਨਾ'। ਸ਼੍ਰੀ ਹਰਿਗੋਵਿੰਦ ਬਿਕਸਤਿ ਨੈਨ। ਉਤ੍ਰ ਦੇਨਿ ਕੋ ਬੋਲੇ ਬੈਨ ॥ ੪੦ ॥ 'ਬੰਧਨ ਮੁਕਤਿ ਬੇਸ ਤੇ ਨਾਂਹੀ[2]। ਬੰਧੇ, ਤਨ ਹੰਤਾ ਜਿਨ ਮਾਂਹੀ। ਮਮਤਾ ਧਰਤਿ ਮਹਾਂ ਮਨ ਮਾਨੀ। ਲਖਜੋ ਨ ਰੂਪ, ਨ ਦੁਬਿਧਾ ਹਾਨੀ ॥੪੧॥ ਵਹਿਰ ਬੇਖ ਧਰਿ ਮਨ ਨਹਿੰ ਸਾਧਾ। ਸੋ ਕਬਿ ਛੁਟਹਿ ਨ, ਬੰਧਨ ਬਾਧਾ[3]। ਜਿਨ ਕੇ ਤਨ ਹੰਤਾ ਨਹੀਂ ਲੇਸ਼। ਨਿਜ ਸਰੂਪ ਲਖਿ ਜਗਤ ਅਸ਼ੇਸ਼ ॥ ੪੨ ॥ ਮਮਤਾ ਗਈ, ਨ ਪੱਯਤਿ ਕਹਾਂ[4]। ਸੋ ਬਿਨ ਬੰਧਨ,ਗਯਾਨੀ ਮਹਾਂ। ਬੇਖ ਦੇਖਿ ਬਿਭ੍ਰਮਹਿ ਅਨਜਾਨ। ਮਨ ਬਿਕਾਰ ਤੁਮਰੇ ਮਨ ਮਾਨ ॥ ੪੩ ॥ ਯਾਂਤੇ ਹੋ ਸਜ਼ਾਇ ਕੀ ਲਾਇਕ। ਬੰਚਕ[5] ਜਿਮ ਤਨੁ ਬੇਖ ਬਨਾਇਕ'। ਸੁਨਤਿ ਛੋਭ ਕਰਿ ਸਕਲ ਉਡਾਨੇ। ਨਿਜ ਅਜ਼ਮਤ ਕੋ ਚਹਿੰ ਦਿਖਰਾਨੇ ॥੪੪॥ ਬਰਖਾ ਪਾਥਰ ਕੀ ਗਨ ਬਰਖਤਿ। ਬਡੇ ਰੂਪ ਧਰਿ ਸਿੱਖਨਿ ਧਰਖਤਿ[6]॥ ਐਂਚਤਿ ਕੰਕਰ ਧੂਰਿ ਘਨੇਰੀ। ਬਲ ਤੇ ਬਾਧੂ ਬਹੀ ਬਡੇਰੀ ॥ ੪੫ ॥ ਅਧਿਕ ਪ੍ਰਕਾਸ਼ਤਿ ਉਲਕਾ[7] ਡਾਰਤਿ। 'ਮਾਰਿ ਲੇਹੁ ਇਨ' ਬਦਨ ਪੁਕਾਰਤਿ। 'ਬਹੁਰ ਨ ਕਰਹਿੰ ਬਿਖੇਰਾ ਆਇ'। ਬੋਲਜੋ ਭੰਗਰ ਕ੍ਰੋਧ ਵਧਾਇ॥ ੪੬॥ 'ਹਮ ਨੀਕੇ ਸਮੁਝਾਇ ਨ ਮਾਨੀ। ਕਰਹਿੰ ਚਮੂੰ ਜੁਤਿ ਅਬਿ ਤੁਵ ਹਾਨੀ।ਨਾਂਹਿ ਤ ਤੂਰਨ ਜਾਹੁ ਪਲਾਈ'। ਬੋਲਤਿ ਦਾਰੁਨ ਰੂਪ ਬਨਾਈ ॥

---

[1]ਖੋਟੀ ਵਾਸ਼ਨਾ ਹੈ। [2]ਭੇਖ ਨਾਲ ਮੁਕਤੀ ਤੇ ਬੰਧਾਇਮਾਨਤਾ ਨਹੀਂ ਹੈ। [3]ਓਹ ਬੰਧਨਾਂ ਕਰਕੇ ਬੱਧੇ ਹੋਏ ਹਨ। [4]ਗਈ ਹੋਈ ਕਿਧਰੇ ਨਹੀਂ ਪਾਈਦੀ। [5]ਠੱਗ। [6]ਦਬਾਉਂਦੇ ਹਨ [ਸ਼ਿਸ:, ਧਰ੍ਸ਼ਣ]। [7]ਚੁਆਤੀਆਂ। (ਅ) ਟੁੱਟਦੇ ਤਾਰੇ।

87॥ ਸ਼ੇਰ ਸਰਪ ਗਿਰ ਸਮ ਵਧਿ ਗਏ।ਦੇਖਤਿ ਸਿੱਖ ਬਿਸਮ ਉਰ ਭਏ। ਸੁਨਤਿ ਹੁਤੇ ਸ਼੍ਰੀ ਨਾਨਕ ਸਾਥ। ਅਜ਼ਮਤਿ ਲਾਇ ਥਕੇ ਸਿਧ ਨਾਥ ॥੪੮ ॥ ਤਿਮ ਅਬਿ ਗੁਰੁ ਸੋਂ ਕੀਨਿ ਬਿਖੇਰਾ। ਬੋਲੇ ਹਰਿਗੋਵਿੰਦ ਤਿਸ ਬੇਰਾ। 'ਬੈਠੇ ਰਹਹੁ ਬਿਲੋਕ ਤਮਾਸ਼ਾ। ਸਭਿ ਇਨ ਸ਼ਕਤੀ ਹੋਹਿ ਬਿਨਾਸ਼ਾ' ॥੪੯ ॥ ਗੁਰੁ ਡੇਰੇ ਤੇ ਦੂਰ ਫਿਰੰਤੇ। ਗੁਰੂ ਤੇਜ ਤੇ ਅੰਗ ਜਰੰਤੇ। ਬਰਖਾਆਦਿਕ ਥਭ ਉਤਪਾਤ। ਗੁਰੁ ਨਰ ਕੇ ਨ ਛੁਏ ਕੁਛ ਗਾਤ ॥ ੫੦॥ ਗੁਰੂ ਪ੍ਰਤਾਪ ਅਪਨਿ ਦਿਖਰਾਵਾ। ਸਮ ਸੂਰਜ ਕੇ ਤਿਨਹੁੰ ਦਿਖਾਵਾ। ਜਹਿੰ ਜਹਿੰ ਫਿਰਤਿ ਧਾਇ ਕਰਿ ਸਾਰੇ। ਅਗਨ ਸਮਾਨ ਤਹਾਂ ਤਹਿੰ ਜਾਰੇ ॥੫੧॥ਸਹਿ ਨ ਸਕਹਿੰ ਭਾਜਨਿ ਹੀ ਧਾਰਾ। ਬਯਾਕੁਲ ਹੋਤਿ ਲਾਇ ਬਲ ਸਾਰਾ। ਜਰੇ ਜਾਹਿੰ ਤਨ ਜਤਨ ਕਰੰਤੇ। ਚਲੇ ਪਲਾਇ ਰਿਦੇ ਪਛੁਤੰਤੇ ॥ ੫੨॥ ਠਹਿਰਨੋ ਗਯੋ ਨ ਥਭ ਹਠ ਧਾਰਤਿ। ਕੋਸ ਕੋਸ ਲਗਿ ਚਹੁੰਦਿਸ਼ਿ ਜਾਰਤਿ[1]। ਤਜਿ ਧੀਰਜ ਕੋ ਗਏ ਪਲਾਈ।ਜਹਿੰ ਗੋਰਖ ਜੁਤਿ ਸਿਧ ਸਮੁਦਾਈ॥੫੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸਿੱਧਨ ਪ੍ਰਸੰਗ' ਬਰਨਨੰ ਨਾਮ ਚਤਰਤ੍ਰਿੰਸਤੀ ਅੰਸੂ ॥ ੩੪ ॥

੩੫. [ਵਾਪਸ ਪੰਜਾਬ ਨੂੰ। ਬਨੇਸਰ, ਡਰੋਲੀ]।

ਦੋਹਰਾ ॥ ਭਾਜਿ ਗਏ ਤਜਿ ਲਾਜ ਕੋ ਸਿੱਧ ਸਮਾਜ ਮਝਾਰ। ਜਾਨੀ ਗੋਰਖ ਬਾਰਤਾ ਬੋਲਨੋ ਕੁਛ ਰਿਸ ਧਾਰਿ ॥੧॥ ਚੌਪਈ ॥ 'ਸੁਨਿ ਭੰਗਰ ! ਤੈਂ ਲਾਜ ਬਿਸਾਰੀ। ਬਨਿ ਬਨਿ ਬੈਠਤਿ ਥਭ ਹੰਕਾਰੀ। ਸ਼੍ਰੀ ਨਾਨਕ ਕੀ ਪ੍ਰਥਮ ਖਰਾਵਾਂ। ਤਿਸ ਕੀ ਮਾਰ ਖਾਇ ਪਛੁਤਾਵਾ ॥੨॥ ਅਪਨੇ ਸਾਥਿ ਅਨੁਚਿਤ ਕਰਾਈ। ਤੌ ਗੁਰ ਆਗੇ ਗ੍ਰੀਵ ਨਿਵਾਈ। ਜਗ ਮਹਿੰ ਪ੍ਰਗਟਨ, ਦੇਨਿ ਦਿਖਾਈ[2]। ਜਹਿੰ ਕਹਿੰ ਨਰ ਗਨ ਤੇ ਪੁਜਵਾਈ[3] ॥੩॥ ਤਬਿ ਕੀ ਹਮ ਨੇ ਦੀਨਿਸਿ ਛੋਰ। ਜਾਨਨੋ ਪਸਰਨੋ ਕਲਿਜੁਗ ਘੋਰ। ਸੋ ਪੂਣ ਤਜਿ ਅਬਿ ਗਮਨੋ ਦੌਰਿ। ਕਜਾ ਕਰਤੂਤ ਕਰੀ ਤਿਸ ਠੌਰਿ ॥ ੪ ॥ ਸਭਿ ਸਿੱਧਨਿ ਕੋ ਕੀਨਸਿ ਹੌਰਾ। ਮਦ ਹੰਕਾਰ ਪਾਨ ਤੇ ਬੌਰਾ। ਜੋ ਸਿਧ ਹੁਇ ਮਮ ਬਚ ਅਨੁਸਾਰੀ। ਰਹੈ ਦੁਰਨੋ ਅਬਿ ਗਿਰਨ ਮਝਾਰੀ ॥੫॥ ਨਹਿੰ ਦੇਸ਼ਨਿ ਤਿਨ ਦੇਹਿੰ ਦਿਖਾਈ[4]। ਚਹਹਿ ਨ ਬਿਦਤਿ ਹੋਨਿ ਪੁਜਵਾਈ। ਬੇ ਮਿਰਜਾਦ ਕਰਹਿ ਅਬਿ ਕੋਈ।ਸਿਧ ਮੰਡਲ ਤੇ ਨਿਕਸਹਿ[5] ਸੋਈ' ॥ ੬ ॥ ਸਭਿ ਸਿਧ ਭੰਗਰ ਕੀ ਦਿਸ਼ਿ ਦੇਖਾਹਸਹਿੰ,ਲਖਹਿੰ–ਮਤਿਮੰਦ ਬਿਸ਼ੇਖ–। ਬੈਠਿ ਰਹਨੋ

[1] ਸਾੜਦੀ ਹੈ (ਅੱਗ)। [2] ਪ੍ਰਗਟ ਹੋਣਾ ਤੇ ਦਿਖਾਈ ਦੇਣਾ। [3] ਪੁਜਵਾਵਣਾ। [4] ਤਿਨ੍ਹਾਂ ਦੇਸ਼ਾਂ ਵਿਚ ਦਿਖਾਈ ਨਾ ਦੇਣ। [5] ਕੱਢਿਆ ਜਾਏਗਾ।

ਕਰਿ ਕੈ ਮੁਖ ਨੀਚਾ। ਮਨਹੁੰ ਸੈਂਕਰੇ ਘਟ ਜਲ ਸੀਂਚਾ[1] ॥੭॥ਸੁਨਿ ਗੋਰਖ ਤੇ ਸਿੱਧਨਿ ਮਾਨੀ। ਬਹੁਰ ਨ ਬਿਦਤਿ ਭਏ ਕਿਸ ਥਾਨੀ*। ਟਿਕੇ ਜਾਇ ਕਰਿ ਸਰਬ ਸੁਮੇਰ। ਕਰਹਿੰ ਜੋਗ ਕੋ ਬੈਸ ਬਡੇਰ ॥ ੮ ॥ ਸਭਿ ਉਤਪਾਤ ਬਿਸਾਲ† ਬਿਲੋਕੇ। ਅਪਨਿ ਤੇਜ ਤੇ ਸ਼੍ਰੀ ਗੁਰੁ ਰੋਕੇ।ਸੁਭਟ ਜਿ ਸਿੱਖ ਸਾਧ ਅਲਮਸਤ। ਸਿਧ ਭਾਗੇ ਪਿਖਿ ਹਰਖ ਸਮਸਤ ॥ ੯ ॥ ਸ਼੍ਰੀ ਮੁਖ ਤੇ ਸਭਿ-ਹੂੰਨਿ ਸੁਨਾਯੋ। 'ਭਯੋ ਬਿਘਨ ਹਮ ਸਕਲ ਮਿਟਾਯੋ। ਅਬਿ ਤੇ ਆਗੇ ਹੋਹਿ ਨ ਕੋਈ। ਨਹਿੰ ਆਵਹਿ ਕਬਿ ਕੋ ਸਿਧ ਜੋਈ ॥ ੧੦॥ ਭਯੋ ਅਚਲ ਸ਼੍ਰੀ ਨਾਨਕ ਮਤਾ। ਬਿਘਨ ਭਵਿੱਖਤਿ ਕੋ ਸਭਿ ਹਤਾ'। ਸੁਨਤਿ ਅਨੰਦ ਭਏ ਸਿਖ ਸਾਰੇ। ਸਦਾ ਗੁਰੂ ਕੀ ਬਿਜੈ ਉਚਾਰੇਂ॥ ੧੧ ॥ ਤਿਸ ਦਿਨ ਸਤਿ-ਗੁਰ ਡੇਰੇ ਮਾਂਹਿ। ਥਿਰੇ ਰਹੈ ਕਿਤ ਗਮਨੇ ਨਾਂਹਿ । ਪੰਚਾਂਮਿਤ ਘਨੋ ਕਰਿਵਾਯੋ। ਨਰ ਗਨ ਮਿਲੇ ਸਭਿਨਿ ਵਰਤਾਯੋ॥ ੧੨ ॥ਸੁਨਿ ਕਰਿ ਪਿਖਿ ਕਰਿ ਗੁਰ ਆਗਵਨੂ। ਜਿਸ ਪੁਰਿ ਗ੍ਰਾਮ ਹੁਤੋ ਸਿਖ ਭਵਨੂ। ਨਰ ਨਾਰੀ ਆਨੰਦ ਬਿਲੰਦੇ। ਮਿਲਿ ਮਿਲਿ ਜਹਿੰ ਕਹਿੰ ਭੇ ਸਿਖ ਬ੍ਰਿੰਦੇ॥ ੧੩ ॥ ਦਰਸ਼ਨ ਹਿਤ ਉਤਲਾਵਤ ਆਏ। ਮਨਹੁੰ ਅਮੀ ਸਰ ਮਰਿ ਮੁਹਿ ਪਾਏ[2]। –ਜਿਨਕੋ ਸੁਨਤਿ ਦੂਰਿ ਤੇ ਦੂਰਿਹਮ ਭਾਗਨਿ ਕਰਿ ਅਏ ਹਦੂਰਿ–॥੧੪ ॥ਧਰਿਧਰਿ ਆਗੈ ਪੁੰਜ ਅਕੋਰ।ਚਰਨ ਕਮਲ ਬੰਦਹਿੰ ਕਰਜੋਰਿ।ਜਸ ਜਸ ਕਰਹਿੰ ਕਾਮਨਾ,ਪਾਵਹਿੰ।ਦਰਸ਼ਨ ਤੇਨਿਰਮਲ ਬਨਿ ਜਾਵਹਿੰ॥੧੫॥ਸੱਤਿ-ਨਾਮ ਸਿਮਰਨ ਲਿਵ ਲਾਗੇ। ਜਿਨ ਮਨ ਸੁਪਤਿ ਭਗਤਿ ਮਹਿੰ ਜਾਗੇ। ਭਈ ਭੀਰ ਗੁਰੁ ਕੇ ਚਹੁੰਫੇਰੇ। ਆਵਤਿ ਗਮਨਤਿ ਚਹੁੰ ਦਿਸ਼ਿ ਕੇਰੇ॥੧੬॥ ਸੁਜਸੁ ਬਖਾਨਤਿ ਜਹਿੰ ਕਹਿੰ ਜਾਤੇ। ਪੁਰਹਿੰ ਕਾਮਨਾ ਉਰ ਹਰਖਾਤੇ। ਸ਼੍ਰੀ ਹਰਿਗੋਵਿੰਦ ਹਥ ਆਰੂੜੋਕਰਹਿੰ ਅਖੇਰ ਬ੍ਰਿਤੀ ਬਨਿ ਗੂੜੇ[3] ॥੧੭॥ ਬੀਨ ਬੀਨ ਕਰਿ ਕੇਹਿਰ ਮਾਰੇ। ਸ਼ੂਕਰ ਸਸੇ ਧਾਇ ਸੰਘਾਰੇ। ਪਾੜ੍ਹੇ ਮਿਹਗ ਜਾਨਿ ਨਹਿੰ ਪਾਵੈਂ। ਤੀਰਨਿ ਭਰ ਕੈ ਤੁਪਕਨਿ[4] ਘਾਵੈਂ ॥੧੮॥ ਬਨ ਮਹਿੰ ਬਿਚਰਤਿ ਰਹਤਿ ਬਡੇਰੇ। ਸੰਗਤਿ ਆਇ ਥਿਰਹਿ ਬਿਚ ਡੇਰੇ।ਜਬਿ ਸਤਿ-

---

[1]ਮਾਨੋ ਜਲ ਦੇ ਘੜਿਆਂ ਨਾਲ (ਸਿੰਜਿਆ) ਭਿੱਜਿਆ ਭਾਵ ਸ਼ਰਮਿੰਦਾ ਹੋਇਆ ਹੈ। [2]ਮੁਰਦੇ ਸਮਾਨਾਂ ਦੇ ਮੂੰਹ ਵਿਚ ਮਾਨੋ ਅੰਮ੍ਰਿਤ ਪਾਇਆ ਹੈ। [3]ਸਿੰਘਣੇ ਬਨ ਵਿਚ। [4]ਸਹੁਤੇ ਤੀਰਾਂ ਨਾਲ ਅਥਵਾ ਬੰਦੂਕਾਂ ਨਾਲ।

*ਇਸ ਦਾ ਭਾਵ ਇਹ ਹੈ ਕਿ ਸਿੱਧਾਂ ਦਾ ਮਾਨ ਪ੍ਰਤਿਸ਼ਟਾ ਤੇ ਉਹਨਾਂ ਦਾ ਮਤ ਲੋਕਾਂ ਵਿਚੋਂ ਦੂਰ ਹੋ ਗਿਆ।

†ਪਾ:–ਬਿਲਾਤ।

ਗੁਰ ਅਖੇਰ ਕਰਿ ਆਵੈਂ।ਤਬਿ ਸੁੰਦਰ ਦਰਸ਼ਨ ਕੋ ਪਾਵੈਂ ॥੧੯॥ ਗ੍ਰਾਮਨਿ ਮਹਿੰ ਬਹੁ ਸਿਖ ਬਨਜਾਰੇ। ਧਨੀ ਬਿਸਾਲ ਕਰਹਿੰ ਬਿਵਹਾਰੇ। ਅਰਪਹਿੰ ਦਰਬ ਸਰਬ ਤਹਿੰ ਆਨਿ। ਗੁਰੂ ਕਾਮਨਾ ਪੁਰਹਿੰ ਮਹਾਂਨ॥ ੨੦॥ ਇਸ ਪ੍ਰਕਾਰ ਦਿਨ ਕਿਤਿਕ ਬਿਤਾਏ। ਸਭਿ ਥਲ ਕੇ ਸਿਖ ਮੁੱਖਨ ਬੁਲਾਏ।ਜਬਿ ਸਮੁਦਾਇ ਆਨਿ ਕਰਿ ਬੈਸੇ।ਸ਼੍ਰੀ ਹਰਿਗੋਵਿੰਦ ਉਚਰਜੋ ਐਸੇ॥੨੧॥'ਪ੍ਰਥਮ ਗੁਰੂ ਕੋ ਇਹ ਅਸਥਾਨ। ਦਰਸ਼ਨ ਕੋ ਫਲ ਪੁੰਨ ਮਹਾਨ। ਅਘ ਓਘਨਿ ਹਰਤਾ ਉਰ ਧਰੀਯਹਿ। ਪੁਰਬ ਦਿਵਸ ਕੋ ਮੇਲਾ ਕਰੀਯਹਿ॥੨੨॥ ਸਭਿ-ਗੁਰੁ ਸ਼ਬਦ ਪਠਹੁ ਅਰੁ ਸੁਨੀਯਹਿ ਕਰੋ ਕੀਰਤਨੁ ਨਿਰਮਲ ਬਨੀਯਹਿ। ਬਿਘਨ ਉਠਾਵਹਿ ਕੋ ਇਤ ਆਇ। ਨਿਰਵਾਰਹੁ ਮਿਲਿ ਕਰਿ ਸਮੁ-ਦਾਇ'॥੨੩॥ ਸੁਨਿ ਗੁਰਿ ਤੇ ਸਭਿਹੂੰਨਿ ਬਖਾਨੀ। 'ਅਬਿ ਤੇ ਕਰਹਿੰ ਕਹੀ ਜਿਮ ਬਾਨੀ। ਜਿਸ ਪ੍ਰਕਾਰ ਹਮਰੋ ਕੱਲਜਾਨ[1]। ਤਿਮ ਤੁਮ ਹਮ ਸੋਂ ਕਰਤਿ ਬਖਾਨ' ॥੨੪॥ 'ਅਬਿ ਤੇ ਸਾਧ ਫਕੀਰੀ ਬੇਸ। ਰਹੈ ਇਹਾਂ' ਬੋਲੇ ਜਗਤੇਸ਼। ਪੁਨ ਅਲਮਸਤ ਸਾਧ ਕੋ ਧੀਰਾਦੇ ਕਰਿ ਭਲੇ ਗੁਰੂ ਬਰ ਬੀਰ॥ ੨੫॥ ਅਪਨੇ ਦੇਸ਼ ਚਲਨਿ ਕੇ ਹੇਤੁ। ਕਹਜੋ ਸਭਿਨਿ ਸੋਂ 'ਬਨਹੁ ਸੁਚੇਤ'। ਤਿਸ ਥਲ ਥਿਰ ਹੁਇ ਕਰਿ ਅਰਦਾਸ। ਅਭਿਬੰਦਨ ਚਿਤ ਧਰੇ ਹੁਲਾਸ॥ ੨੬॥ਹਯ ਅਰੋਹ ਸਤਿਗੁਰ ਮਗ ਚਲੋ।ਕਰਿਕਰਿ ਬੰਦਨ ਨਰ ਗਨ ਮਿਲੋ। ਸਭਿਹਿਨਿ ਕਹੁ ਹਰਖਾਇ ਸੁ ਆਛੇ। ਪ੍ਰਸਥਾਨੇ ਕੁਛ ਸੈਨਾ ਪਾਛੇ ॥ ੨੭ ॥ ਕ੍ਰਮ ਕ੍ਰਮ ਕਰਿ ਮਗ ਉਲੰਘਨਿ ਕਰਜੋ। ਆਇ ਸੁਰਸਰੀ ਨੀਰ ਨਿਹਰਜੋ। ਤਟ ਪ੍ਰਵਾਹ ਕੇ ਡੇਰਾ ਪਾਇ। ਜਲ ਮਹਿੰ ਕ੍ਰੀੜਤਿ[2] ਅਨੰਦ ਉਪਾਇ॥੨੮॥ਬਿਧੀਆ ਜੋਠਾ ਆਦਿਕ ਸਾਰੇ। ਗੁਰ ਪਾਛੇ ਬਰਿ ਗੰਗਮਝਾਰੇ। ਇਤ ਉਤ ਪੈਰਤਿ[3]ਬੇਗ ਕਰੰਤੇ। ਨਿਰਮਲ ਜਲ ਤੇ ਉਰ ਹਰਖੰਤੇ॥੨੯॥ ਇਤਨੇ ਮਹਿੰ ਸੁਨਿ ਦਿਜ ਗਨ ਆਏ। ਜਾਚਿ ਗੁਰੂ ਤੇ ਧਨ ਬਹੁ ਪਾਏ। ਕੀਰਤਿ ਕਰਤਿ ਸਦਨ ਕੋ ਗਏ। 'ਇਨਿ ਸਮ ਦਾਤਾ ਨਹਿੰ ਦ੍ਰਿਸ਼ਟਏ ॥ ੩੦ ॥ ਜਿਨਹੁੰ ਦਾਨ ਸਤਿਗੁਰ ਤੇ ਪਾਯੋ। ਦਾਰਿਦ ਸਗਰੀ ਕ੍ਲੇਸ ਗਵਾਯੋ। ਜਿਸ ਕੋ ਦੇਤੇ ਕਰਤਿ ਨਿਹਾਲਾ'। ਪਸਰਜੋ ਜਹਿੰ ਕਹਿੰ ਸੁਜਸੁ ਉਜਾਲਾ॥ ੩੧॥ ਮਨ ਭਾਵਤਿ ਗੁਰੁ ਕਰੇ ਬਿਲਾਸਾ। ਰਹੇ ਕਿਤਿਕ ਦਿਨ ਸੁਰਸਰਿ ਪਾਸਾ। ਚਢੇ ਤਹਾਂ ਤੇ ਚਲੇ ਅਗਾਰੀ।ਸਨੈ ਸਨੈ ਵਾਹਨ[4] ਸੁਖ ਧਾਰੀ॥੩੨॥

[1]ਮੁਕਤ, ਸੁਖ। [2]ਖੇਲਾਂ ਕਰਦੇ ਹਨ। [3]ਤਰਦੇ ਹਨ। [4]ਸਵਾਰੀਆਂ (ਉੱਪਰ)।

ਆਈ ਸ਼ਜਾਮਲ ਵਾਰੀ ਵਾਰੀ[1]। ਸ਼੍ਰੀ ਜਮਨਾ ਪਾਵਨ ਅਘ ਹਾਰੀ। ਤਟ ਡੇਰਾ ਕਰਿ ਤਹਾਂ ਨਹਾਏ। ਦਿਯੋ ਦਾਨ ਦਿਜ ਜੋ ਚਲਿ ਆਏ॥ ੩੩॥ ਪਰੇ ਪਾਰ ਗੁਰੁ ਨੈਨ ਸਮੇਤਾ। ਆਗੈ ਗਮਨੇ ਹੋਇ ਸੁਚੇਤਾ। ਪ੍ਰਾਪਤਿ ਭਏ ਥਨੇਸੁਰ ਆਏ। ਡੇਰਾ ਕਰਜੋ ਤੁਰੰਗ ਲਗਾਏ॥ ੩੪॥ ਬਡੇ ਤਾਲ ਮਹਿੰ ਕੀਨਿ ਸ਼ਨਾਨਾ। ਪੁਨ ਗਮਨੇ ਗੁਰੁ ਨਾਨਕ ਥਾਨਾ। ਦਰਸ਼ਨ ਕਰਜੋ ਪ੍ਰਸ਼ਾਦਿ ਬ੍ਰਤਾਯੋ। ਹਰਖਤਿ ਸਭਿ ਸਿੱਖਨਿ ਲੈ ਖਾਯੋ॥ ੩੫॥ ਦਾਸਨਿ ਬੂਝਜੋ ਥਾਨ ਪ੍ਰਸੰਗ। ਗੁਰੁ ਸੁਨਾਯਹੁ ਸਭਿ ਕੇ ਸੰਗ।'ਸੂਰਜ ਪਰਬ' ਇਹਾਂ ਗੁਰੁ ਆਏ। ਸੰਨਜਾਸੀ ਦਿਜਿ ਮਿਲਿ ਸਮੁਦਾਏ॥ ੩੬॥ ਮਨ ਮਲੀਨ ਸਭਿ ਕੇ ਗੁਰੁ ਜਾਨੇ। ਵਹਿਰ ਬੇਖ ਕੂਰੇ ਤਨ ਠਾਨੇ। ਕਰਿ ਚਰਚਾ ਸਭਿ ਕੌ ਮਗ ਪਾਯਹੁ। ਗੁਰੁ ਸਿੱਖੀ ਜਗ ਮਹਿੰ ਬਿਦਤਾਯਹੁ॥ ੩੭॥ ਇਕਠੇ ਭਏ ਬਿਦੁਖਨਿ[2] ਬਿਲੋਕ। ਸ਼੍ਰੀ ਨਾਨਕ ਤਬਿ ਕੀਨਿ ਸ਼ਲੋਕ। ਕਰਹਿ ਤਰਕਨਾ ਜੋ ਪਿਖਿ ਮਾਸ। ਤਿਨ ਪਰ ਕੀਨੇ ਬਾਕ ਬਿਲਾਸ'॥ ੩੮॥ ਸ਼੍ਰੀ ਗੁਰੁ ਹਰਿਗੋਵਿੰਦ ਮੁਕਾਮੁ। ਕਿਤਿਕ ਦਜੋਸ ਕੀਨਿਸਿ ਬਿਸਰਾਮੁ। ਸਭਿ ਤੀਰਥ ਕੌ ਕਰੈ ਸ਼ਨਾਨ। ਪੁਨ ਤਹਿੰ ਤੇ ਚਾਹਜੋ ਪ੍ਰਸਥਾਨ॥੩੯॥ਸਨੈ ਸਨੈ ਗਮਨੇ ਮਗ ਮਾਂਹੀ। ਮਿਲਹਿੰ ਸਿੱਖ ਸੁਨ ਆਵਤਿ ਪਾਹੀ। ਪੰਥ ਬਿਖੈ ਕੇਤਿਕ ਮਿਲਿ ਕਰੈਂ। ਦੌਰਿ ਦੌਰਿ ਪਦ ਪਰ ਸਿਰ ਧਰੈਂ॥੪੦॥ ਡੇਰਾ ਹੋਤਿ ਅਨਿਕ ਚਲਿ ਆਵੈਂ। ਅਰਪ ਅਕੋਰਨਿ ਸੀਸ ਨਿਵਾਵੈਂ। ਇਸਿ ਬਿਧਿ ਦਿਨ ਪ੍ਰਤਿ ਭੀਰ ਭਰਤਿ ਹੈ ਮੇਲਾ ਬਜ੍ਹਿ ਗੁਰੁ ਨਿਕਟਿ ਕਰਤਿ ਹੈਂ॥੪੧॥ ਸਨੈ ਸਨੈ ਸਭਿ ਉਲੰਘਤਿ ਗਏ। ਨਿਕਟਿ ਝਰੋਲੀ ਪਹੁੰਚਤਿ ਭਏ। ਪਰਖਤਿ ਸਗੁਨ ਸਕਲ ਪਰਵਾਰ। ਕਰਤਿ ਪ੍ਰਤੀਖਨ ਪ੍ਰੇਮ ਉਦਾਰ॥ ੪੨॥ ਬੋਲਤਿ ਕਾਕ ਉਡਾਵਨਿ ਕਰੈਂ। 'ਗੁਰੁ ਆਵਹਿੰ' ਇਮ ਬਾਕ ਉਚਰੈਂ। ਗੀਗਾ ਰਿਦੇ ਸਨੇਹ ਅਛੇਹ। ਸੁਤ ਦਰਸ਼ਨ ਕੌ ਬਾਂਛਤਿ ਗੇਹ॥ ੪੩॥ ਦੋਹਰਾ॥ ਗੁਰੁ ਘਰਨੀ ਦਾਮੋਦਰੀ ਦੁਤਿਯ ਨਾਨਕੀ ਜਾਨ। ਚਿਤਵਤਿ ਗੁਰੁ ਆਗਵਨਿ ਕੌ ਕਰਿ ਕਰਿ ਪ੍ਰੀਤ ਮਹਾਨ॥੪੪॥ਚੌਪਈ॥ ਤਿਮ ਰਾਮੋ ਅਰੁ ਸਾਈਂਦਾਸ। ਕਰਹਿੰ ਪ੍ਰਤੀਖਨ ਆਵਨਿ ਆਸ। ਆਂਖ ਨਾਨਕੀ ਫਰਕੀ ਬਾਮੁ। ਸਮ ਇੰਦੀਬਰ[3] ਬਜ੍ਹਿ ਅਭਿਰਾਮੁ॥੪੫॥ ਪਟ[4] ਦਾਮੋਦਰੀ ਕੋ ਸਰਕੰਤਿ। ਬਾਮ ਭੁਜਾ ਛਿਨ ਛਿਨ ਫਰਕੰਤਿ। ਤਿਮ ਸ਼ੁਭ ਸ਼ਗੁਨ ਗੰਗ ਪਰਖੰਤੀ।

[1]ਸ਼ਜਾਮ ਜਲ ਵਾਲੀ। [2]ਭਾਵ ਸੂਰਜ ਗ੍ਰਹਣ ਤੇ। [3]ਬ੍ਰਾਹਮਣ [ਸੰਸਃ, ਵਿਦੁਖ=ਪੰਡਿਤ]। [3]ਨੀਲੇ ਰੰਗ ਦੇ ਕਵਲ ਵਾਂਙ। [4]ਦੁਪੱਟਾ।

-ਸੁਤ ਆਵਹਿ ਅਬਿ ਸ਼ੀਘ੍ਰ-ਲਖੰਤੀ ॥ ੪੬ ॥ ਸੁਨਿ ਸੁਨਿ ਪਿਖਿ ਪਿਖਿ ਸੌਨ[1] ਪ੍ਰਕਾਸ਼। ਹਰਖਤਿ ਰਾਮੋ ਸਾਈਂਦਾਸ। ਗੁਰੁ ਆਗਵਨ ਜਾਨਿ ਨਿਧਰਾਧੋ। ਸਰਬ ਸਮਾਜ ਤਜਾਰ ਕਰਿਵਾਧੋ॥ ੪੭ ॥ ਤ੍ਰਿਣ ਆਦਿਕ ਜੋ ਚਹਿਯਹਿ ਆਏਕੀਨੇ ਤਜਾਰ ਸਕਲ ਸਮੁਦਾਏ। ਕਰਹਿੰ ਪ੍ਰਤੀਖਨ ਦਿਨ ਪ੍ਰਤਿ ਐਸੇ। ਗ੍ਰੀਖਮ ਮਹਿੰ ਬਰਹੀ ਘਨ ਜੈਸੇ[2] ॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸ਼੍ਰੀ ਗੁਰੂ ਡਰੋਲੀ ਆਗਵਨ' ਪ੍ਰਥਮ ਬਰਨਨੰ ਨਾਮ ਪੰਚ ਤ੍ਰਿੰਸਤੀ ਅੰਸੁ ॥ ੩੫ ॥

੩੬. [ਡਰੋਲੀ]।

ਦੋਹਰਾ ॥ ਸ਼੍ਰੀ ਗੁਰੁ ਹਰਿ ਗੋਵਿੰਦ ਜੀ ਪ੍ਰਥਮ ਪਠਨੋ ਅਸਵਾਰ। ਗ੍ਰਾਮ ਡਰੋਲੀ ਸੁਧਿ ਦਈ ਸੁਨਿ ਹਰਖਨੋ ਪਰਵਾਰ ॥ ੧ ॥ ਚੌਪਈ ॥ ਸਾਈਂਦਾਸ ਦਾਸ ਲੇ ਬ੍ਰਿੰਦ। ਸੁਨਿ ਸਨਮਾਨਨਿ ਹੇਤੁ ਬਿਲੰਦ। ਨਿਕਸਿ ਗ੍ਰਾਮ ਤੇ ਵਧਨੋ ਪ੍ਰਮੋਦ। ਤੂਰਨਿ ਗਮਨਨੋ ਸਤਿਗੁਰੁ ਕੋਦ[3] ॥ ੨ ॥ [4]"ਸੁੰਦਰ ਮੰਦਰ ਥਿਖੈ ਪ੍ਰਯੰਕ। ਕਰਨੋ ਛਸਾਵਨਿ ਹਰਖਤਿ ਅੰਕ। ਉੱਜਲ ਆਸਤਰਨ[5] ਕਸਵਾਇ। ਰੇਸ਼ਮ ਛੋਰ ਗੁੰਢ[6] ਲਰਕਾਇ ॥੩॥ ਅੰਤਰ ਵਹਿਰ ਨਿਰੰਤਰ ਘਰ ਕੋ। ਕਰੀਯਹਿ ਤਜਾਰਿ ਮਾਰਜਨਿ[7] ਕਰਿ ਕੋ। ਅਤਰਨ ਕੀ ਖੁਸ਼ਬੋਇ ਫੈਲਾਵਹੁ। ਦਾਸ ਭੇਜਿ ਗਨ ਫੂਲ ਅਨਾਵਹੁ ॥ ੪ ॥ ਕੁੰਭ ਅੰਬ ਹਿਤ[8], ਦੀਜਹਿ ਕੋਰੇ। ਸੀਤਲ ਜਲ ਕੀਜਹਿ ਸਮ ਓਰੇ[9]। ਤਰ ਊਪਰ ਦੇ ਧਰਿ ਬਹੁ ਸ਼ੋਰਾ[10]। ਕਰਹੁ ਭਲੇ ਇਹ ਕਾਰਜ ਤੋਰਾ[11] ॥੫॥ ਕਹਿ ਰਾਮੋ ਸੰਗ ਆਪ ਪਧਾਨਾ। ਗੁਰੁ ਸਨਮੁਖ, ਕਰਿਬੋ ਸਨਮਾਨਾ। ਮਧੁਰ ਪ੍ਰਸ਼ਾਦਿ ਉਠਾਏ ਹਾਥ। ਅਤਿ ਚਿਤ ਚੌਪ ਪਿਖਨਿ ਕੋ ਨਾਥ ॥ ੬ ॥ ਮਾਤ ਗੰਗ ਕੇ ਸੇਵਕ ਸੰਗ। ਮਿਲੇ ਡਰੋਲੀ ਮਨੁਜ ਉਮੰਗ। ਸਭਿਹਿਨਿ ਕੇ ਚਿਤ ਚਾਉ ਬਡੇਰੇ।ਪੈਰ ਨਗਨ ਗੇ ਕੋਸ ਅਗੇਰੇ ॥੭॥ਪਿਖੇ ਦੂਰ ਤੇ ਉਡਤੀ ਧੂਰਾ। ਭੇ ਅਨੰਦ ਤੇ ਉਰ ਭਰਪੂਰ। ਉਦਸੋ ਮਨੋ ਪੂਰਬ ਦਿਸ਼ਿ ਚੰਦ। ਭਏ ਚਕੋਰ ਬਿਲੋਚਨ ਦ੍ਵੰਦ॥੮॥ਕਰਤਿ ਉਤਾਇਲ ਕਿਮ ਮਿਲਿ ਜਾਇ। ਜਨੁ ਰਵਿ ਪਿਖਿ ਪੰਕਜ ਬਿਕਸਾਇ। ਚਰਨ ਧਰਤਿ ਆਥੇ, ਬਿਚਲੰਤੇ। ਗਦ ਗਦ ਗਿਰਾ ਨ ਬੋਲ ਸਕੰਤੇ ॥ ੯ ॥ ਭਈ ਦਸ਼ਾ ਅਸ ਸਾਈਂਦਾਸ। ਮਨ ਕੋ ਪ੍ਰੇਮ ਬਿਸਾਲ ਪ੍ਰਕਾਸ਼। ਜਲ

[1]ਸ਼ਗੁਨ। [2]ਮੋਰ ਬੱਦਲ ਨੂੰ ਜਿਵੇਂ [ਸੰਸ:,ਵਰਹਿਨ=ਮੋਰ]। [3]ਤਰਫ। [4]ਭਾਈ ਸਾਈਂਦਾਸ ਜੀ ਬੀਬੀ ਰਾਮੋ ਜੀ ਨੂੰ ਕਹਿੰਦੇ ਹਨ (ਦੇਖੋ ਅੰਕ ੬)। [5]ਵਿਛਾਵਣਾਂ। [6]ਗੁੱਛੇ। [7]ਸਫਾਈ। [8]ਜਲ ਵਾਸਤੇ ਘੜੇ। [9]ਗੜ੍ਹੇ ਵਾਂਙ ਠੰਢਾ। [10]ਸ਼ੋਰਾ ਪਾਣੀ ਵਿਚ ਪਾਕੇ ਵਿਚ ਪਾਣੀ ਦਾ ਬਰਤਨ ਧਰਿਆਂ ਠੰਢਾ ਹੋ ਜਾਂਦਾ ਹੈ।

ਕੀ ਬੂੰਦ ਬਿਲੋਚਨ ਥਰਨੀ[1]।ਢਰਿ ਢਰਿ ਪਰਤਿ ਬਦਨ ਤੇ ਧਰਨੀ[2]॥੧੦॥
ਇਤਨੇ ਮਹਿੰ ਸਤਿਗੁਰ ਸਹਿਸਾਏ। ਪ੍ਰੇਮਾਤੁਰ ਕੋ ਚਹਿਸਿ ਮਿਲਾਏ।
ਪਰਮ ਪਵੰਗਮ[3] ਪਾਯੋ ਪੋਈਏ।–ਅਪਨੇ ਜਨ ਕੋ ਤੂਰਨ ਜੋਈਏ[4]–॥੧੧॥
ਨਿਕਟਿ ਹੋਇ ਕਰਿ ਲੀਨਿ ਟਿਕਾਇ। ਸੰਗ ਸੁਭਟ ਪਸ਼ਚਾਤੀ ਆਇ।
ਸਾਂਈਂਦਾਸ ਉਤਾਇਲ ਕਰਿਕੈ।ਦਰਸ਼ਨ ਦੇਖਿ ਚਰਨ ਕਰ ਧਰਿਕੈ॥੧੨॥
ਸਿਰ ਧਰਿ ਪਗ ਪਰ ਤਿਹ ਥਲ ਥਿਰਜੋ। ਮਨਹੁੰ ਪਖਾਰਨਿ ਦ੍ਰਿਗ ਜਲ ਕਰਜੋ। ਅਪਰ ਦਾਸ ਦੂਸਰਿ ਪਗ ਗਹਜੋ। ਧਰਿ ਧਰਿ ਸਿਰ ਸਭਿ ਆਨੰਦ ਲਹਜੋ ॥੧੩॥ ਸ਼੍ਰੀ ਹਰਿ ਗੋਵਿੰਦ ਪਰਸਜੋ ਪਾਨ। ਬੂਝੀ 'ਕੁਸ਼ਲ ਅਹੈ ਸੁਖ ਥਾਨ?'। 'ਸਭਿ ਅਨੰਦ ਹੈ,ਕ੍ਰਿਪਾ ਤੁਮਾਰੀ। ਨਿਸ ਦਿਨ ਅਖਿਲ ਪ੍ਰਤੀਖਨ ਧਾਰੀ ॥ ੧੪ ॥ ਸਹਤ ਸਨੁਖਾ ਜਨਨੀ ਗੰਗਾ।ਕੁਸ਼ਲ ਸਹਿਤ ਸੇਵਕ ਸਰਬੰਗਾ। ਦਿਨ ਸੰਮਤ ਸਮ ਬੀਤਤਿ ਰਹਜੋ। ਲਗੀ ਉਡੀਕ ਦਰਸ ਅਬਿ ਲਹਜੋ' ॥ ੧੫ ॥ ਸਨੈ ਸਨੈ ਗਮਨੇ ਦਿਸ਼ਿ ਗ੍ਰਾਮੁ। ਬੋਲਤਿ ਬਾਤ ਕਰਤਿ ਅਭਿਰਾਮੁ। 'ਸਾਈਂਦਾਸ ! ਸਦਾ ਰਿਦ ਮੇਰੇ।ਬਸਤਿ ਰਹਜੋ ਤੁਵ ਪ੍ਰੇਮ ਬਡੇਰੇ ॥੧੬॥ ਸਿਮਰਤਿ ਕਰਤਿ ਚਹਤਿ ਇਤਿ ਆਵਨ। ਹਿਤ ਕਾਰਜ ਬਿਲਮੇਂ ਸਭਿ ਥਾਵਨ।ਭਏ ਸਿੱਧ,ਨਹਿੰ ਦੇਰ ਲਗਾਏਂ'।ਸ਼ੀਘ੍ਰ ਕਰਤਿ ਤੇਰੀ ਦਿਸ਼ਿ ਆਏ ॥ ੧੭ ॥ ਮਗ ਮਹਿੰ ਸਿਖ ਸੰਗਤਿ ਸਭਿ ਥਾਈਂ।ਕਰਿ ਕਰਿ ਬਿਨਤੀ ਲਿਏ ਟਿਕਾਈ। ਸਭਿਹਿਨਿ ਮਨੋ ਕਾਮਨਾ ਪੂਰਿ।ਆਏ ਸ਼ੀਘ੍ਰ ਲਖਹੁ ਮਗ ਦੂਰ' ॥ ੧੮ ॥ ਇਮ ਬੋਲਤਿ ਬਿਹਸਤਿ ਗੁਰੁ ਨਾਥ। ਸਾਈਂਦਾਸ ਲਿਏ ਨਿਜ ਸਾਥ। ਗ੍ਰਾਮ ਡਰੋਲੀ ਭਏ ਪ੍ਰਵੇਸ਼।ਆਇ ਮਿਲੇ ਤਹਿੰ ਲੋਕ ਅਸ਼ੇਸ਼ ॥ ੧੯ ॥ ਜਥਾ ਜੋਗ ਮਿਲਿ ਬੋਲਨਿ ਕਰਿਕੈ। ਹਯ ਟਿਕਾਇ ਦਰ ਤਰੇ ਉਤਰਿ ਕੈ। ਗਏ ਪ੍ਰਥਮ ਗੰਗਾ ਕੇ ਪਾਸੀ। ਤਨੁਜ ਬਿਲੋਕਨ ਕੀ ਬਡ ਪਯਾਸੀ ॥੨੦॥ ਸੁਨਿ ਆਗਵਨ ਅਨੰਦਤਿ ਹੋਈ। ਪ੍ਰਿਯ ਪੁੱਤ੍ਰਾ ਚਿਰ ਦ੍ਵਾਰ ਅਲੋਈ[6]।ਆਗੈ ਗਏ ਦੌਰ ਬਹੁ ਪਾਸ।ਜਿਨ ਗੁਰ ਦੇਖਨੈ ਧਰੈ ਹੁਲਾਸ॥੨੧॥ 'ਮਾਤਾ ਜੀ ਆਏ ਗੁਰ ਪੂਰੇ। ਸਭਿਹਿਨਿ ਕੀਨਸਿ ਦਰਸ਼ਨ ਰੂਰੇ'। ਇਤਨੇ ਮਹਿੰ ਸ਼੍ਰੀ ਹਰਿਗੋਵਿੰਦ। ਪਰੇ ਮਾਤ ਕੇ ਪਦ ਅਰਬਿੰਦ॥੨੨॥ ਪਿਖਿ ਸਪੂਤ

---

[1]ਨੇਤ੍ਰਾਂ ਦੀਆਂ ਝਿੰਮਣੀਆਂ ਤੋਂ। [2]ਮੁੱਖ ਤੋਂ ਧਰਤੀ ਤੇ । [3]ਤੇਜ਼ ਘੋੜੇ ਨੂੰ। [4]ਦੇਖੀਏ। [5]ਸਭ ਥਾਵਾਂ ਵਿੱਚ ਕੰਮ (ਮਾਤ੍ਰ) ਲਈ ਠਹਿਰੇ ਹਾਂ (ਜਦੋਂ) ਕਾਰਜ ਸਿੱਧ ਹੋ ਗਏ (ਫੇਰ ਅਸਾਂ) ਵੇਰ ਨਹੀਂ ਲਾਈ। [6]ਦਰ ਤੇ ਖੜੋ ਕੇ ਦੇਖ ਰਹੀ ਸੀ।

ਕੋ ਅੰਕ ਲਗਾਯਵ। ਉਰ ਅਨੰਦ ਦ੍ਰਿਗ ਜਲ ਭਰਿ ਆਇਵ। ਮਸਤਕ ਸੂੰਘਤਿ ਬਰ ਮੁਖ ਹੇਰਤਿ।ਰਜ ਝਾਰਤਿ ਅੰਚਰ ਕੋ ਪੋਂਰਤਿ॥੨੩॥ਕਰੇ ਪ੍ਰੇਮ ਕੋ ਕਰ ਤਨੁ ਫੇਰਤਿ। ਮਨਹੁ ਬ੍ਰਿਹਾ ਕੋ ਕਸ਼ਟ ਨਿਬੈਰਤਿ। 'ਕਹੁ ਸੁਤ ! ਸਕਲ ਕਾਜ ਸਿੱਧ ਕੀਨੇ। ਜਿਸ ਹਿਤ ਇਤੇ ਪੰਥ ਪਗ ਦੀਨੇ ॥ ੨੪ ॥ ਰਹਯੋ ਕੁਸ਼ਲ ਸੋਂ ਤਨ ਸਭਿ ਦਿਨ ਮੋਂ।ਵਧਯੋ ਕਿ ਨਹੀ ਪ੍ਰਮੋਦ ਜਿ ਮਨਮੋਂ'। ਸੁਨਿ ਸਤਿਗੁਰ ਨੇ ਸਕਲ ਸੁਨਾਏ। ਜੋ ਪ੍ਰਸੰਗ ਸ਼੍ਰੀ ਨਾਨਕ ਥਾਏਂ॥੨੫॥ ਕਿਤਿਕ ਸਮੈਂ ਤਹਿਂ ਬੈਠੇ ਰਹੇ। ਪੁਨ ਇਕੰਤ ਹੋਵਨਿ ਕੋ ਚਹੇ। ਉਠੇ ਗੁਰੂ ਲਖਿ ਸਾਈਂਦਾਸ। ਬੋਲਯੋ ਹਾਥ ਜੋਰਿ ਹੁਇ ਪਾਸ॥ ੨੬ ॥'ਮੰਦਿਰ ਸੁੰਦਰ ਜਹਾਂ ਸੁਧਾਰਯੋ। ਤੁਮਹਿ ਬਸਾਵਨਿ ਕੋ ਪੂਨ ਧਾਰਯੋ। ਤਹਾਂ ਚਲਹੁ ਕੀਜਹਿ ਬਿਸਰਾਮੂ। ਕਰਹੁ ਸਫ਼ਲ ਪਾਵਨ ਸ਼ੁਭ ਧਾਮੂ' ॥ ੨੭ ॥ ਇਮ ਕਹਿ ਆਪਿ ਸੰਗ ਲੈ ਚਲਯੋ। ਬੁਝੀ ਕੁਸ਼ਲ ਆਨਿ ਜੋ ਮਿਲਯੋ। ਸੁੰਦਰ ਸਰਬ ਸੇਜ ਮ੍ਰਿਦੁ ਕਰੀ। ਰਾਮੋ ਤਹਾਂ ਪ੍ਰਤੀਖਤਿ ਖਰੀ॥੨੮॥ ਪ੍ਰਵਿਸ਼ੇ ਦ੍ਵਾਰ ਦੌਰਿ ਕਰਿ ਆਈ। ਕੋਮਲ ਪਗ ਪੰਕਜ ਲਪਟਾਈ। 'ਘਰੀ ਆਜ ਕੀ ਸ਼ੁਭ ਮੈਂ ਧੰਨ। ਜਿਸ ਪਰ ਸਤਿਗੁਰ ਭਏ ਪ੍ਰਸੰਨ ॥ ੨੯ ॥ ਸਦਨ ਆਨਿ ਕੈ ਚਰਨ ਦਿਖਾਏ। ਅਪਨੇ ਜਨ ਜਾਨੇ ਮਨ ਭਾਏ'।'ਕਹੁ ਰਾਮੋ ! ਤੂੰ ਹੈਂ ਸੁਖ ਸਾਥ?। ਪ੍ਰੇਮੀ ਭਗਤਿ ਸਿੱਖ ਤੁਵ ਨਾਥ ॥ ੩੦ ॥ ਪ੍ਰੀਤਿ ਦਾਮ ਤੁੰ[1] ਔਂਚਿ ਮੰਗਾਏ। ਕੇਵਲ ਇਸ ਘਰ ਕੇ ਹਿਤ ਆਏ'।ਇਮ ਬੋਲਤਿ ਸੁ ਪ੍ਰਯੰਕ ਬਿਰਾਜੇ।ਜਿਨ ਕੇ ਸਿਮਰਨ ਤੇ ਅਘ ਭਾਜੇ ॥੩੧॥ ਤਬਿ ਰਾਮੋ ਪਿਖਿ ਤੁਰਨ ਤਰਨੀ[2]। ਲੈ ਕਰਿ ਸੰਗ ਅਈ ਗੁਰ ਘਰਨੀ[3]। ਦੋਨਹੁੰ ਹਾਥ ਜੋਰਿ ਕਰਿ ਬੰਦਤਿ। ਪਤਿ ਕੋ ਦਰਸ਼ਨ ਕਰਿ ਅਭਿਨੰਦਤਿ॥੩੨॥ ਕੁਸ਼ਲ ਬੂਝ ਕਰਿ ਧੀਰਜ ਦੀਨਿ। ਪੁਨ ਅਹਾਰ ਕੀ ਭਜਾਰੀ ਕੀਨਿ। ਅਨਿਕ ਪ੍ਰਕਾਰ ਮਧੁਰ ਕਰਿ ਧਰੇ। ਤੁਰਸ਼ ਸਲਵਣ ਸ੍ਵਾਦ ਸੋਂ ਭਰੇ॥ ੩੩ ॥ਰਾਮੋ ਨਿਜ ਕਰ ਸੋਂ ਗੁਰ ਕਾਰਨ। ਭਾਂਤਿ ਭਾਂਤਿ ਕੇ ਰਚੇ ਅਹਾਰਨਿ।ਥਾਰ ਪਰੋਸਯੋ ਪ੍ਰੇਮ ਸੁ ਕਰਿ ਕਰਿ।ਪ੍ਰਿਥਕ ਪ੍ਰਿਥਕ ਸਭਿ ਰਸ ਕੋ ਧਰਿ ਧਰਿ ॥ ੩੪ ॥ ਲੈ ਕਰਿ ਗਈ ਆਪ ਹਰਖੰਤੀ। ਅਪਨਿ ਸਰੀਰ ਅਮੋਘ[4] ਕਰੰਤੀ। ਸਾਈਂਦਾਸ ਸੰਗ ਜਿਹ ਸਾਈਂ[5]। ਜਲ ਸੀਤਲ ਨਿਜ ਹਾਥ ਉਚਾਈ ॥ ੩੫ ॥ ਆਨਿ ਥਾਰ ਕੋ ਧਰਯੋ ਅਗਾਰੀ।

[1]ਪ੍ਰੀਤ ਦੀ ਰੱਸੀ ਨਾਲ। [2]ਛੇਤੀ ਖਿਸਕ ਗਈ [ਤਰਨਾ=ਤਿਲਕ ਜਾਣਾ] (ਅ) ਤਦ ਇਸਤ੍ਰੀ (ਭਾਵ ਬੀਬੀ) ਰਾਮੋ ਦੇਖਕੇ ਛੇਤੀ ਨਾਲ....। [3]ਗੁਰੂ ਜੀ ਦੇ (ਦੇਹਾਂ)ਮਹਿਲਾਂ ਨੂੰ ਨਾਲ ਲੈਕੇ ਆ ਗਈ। [4]ਸਫਲ, ਜੋ ਕਦੇ ਚੁੱਕੇ ਨਾਂ। [5]ਜਿਸ (ਰਾਮੋ) ਦਾ ਪਤੀ ਸਾਈਂਦਾਸ ਨਾਲ ਹੈ।

ਪਿਖਤਿ ਨ ਤ੍ਰਿਪਤਹਿ ਪ੍ਰੀਤਿ ਉਦਾਰੀ।ਪਤਿ ਬਿਜਨਾ ਗਹਿ ਹਾਂਕਤਿਥਾਪ੍ਹੁ। ਮੰਦ ਮੰਦ ਗੁਰ ਦੇਹਿ ਲਗਾਪ੍ਹੁ॥੩੬॥ ਤ੍ਰਿਯਾ ਹਾਥ ਮੈਂ ਧਰੇ ਰੁਮਾਲ। ਫੇਰ ਥਾਰ ਪਰ ਥਿਰ ਤਿਸ ਕਾਲ। ਇਮ ਦੰਪਤਿ ਉਰ ਭਾਉ ਸੁ ਧਰਿ ਧਰਿ। ਅਚਵਾਵਤਿ ਭੋਜਨ ਹਿਤ ਕਰਿ ਕਰਿ ॥੩੭॥ਸਨੈ ਸਨੈ ਬਾਤਨਿ ਬਤਰਾਵਤਿ। 'ਇਹ ਸ੍ਵਾਦਲ' ਕਹਿ ਕਹਿ ਕੈ ਖ੍ਵਾਵਤਿ। ਅਤਿ ਪ੍ਰਸੰਨ ਪਿਖਿ ਕਰਿ ਗੁਰੁ ਹੋਏ। ਪ੍ਰੇਮੀ ਮਹਾਂ ਜਾਨਿ ਕਰਿ ਦੋਏ॥੩੮॥'ਸਨਬੰਧੀ ਹੈਂ ਗੁਰੂ ਹਮਾਰੇ'।ਇਹ ਨਿਸ਼ਚੈ ਉਰ ਤੇ ਨਿਰਵਾਰੇ।ਪ੍ਰਭੂ ਲਖਜੋਸਭਿ ਜਗਕੋ ਸ੍ਵਾਮੀ। —ਆਯਹੁ ਹਮਹਿੰ ਉਧਾਰਨਿ ਕਾਮੀ॥੩੯॥ਦੀਨਬੰਧੁ ਜਿਹ ਨਾਮ ਉਚਾਰੈਂ। ਬਸੀ ਪ੍ਰੇਮ ਕੇ ਸਕਲ ਬਿਚਾਰੈਂ। ਤੀਨ ਲੋਕ ਪਤਿ ਕੀ ਇਹ ਮੂਰਤਿ। ਸਿੱਖਨਿ ਬਤਸਲ ਸੁੰਦਰ ਸੂਰਤਿ—॥ ੪੦ ॥ ਇਮ ਨਿਸ਼ਚੈ ਲਖਿ ਸ਼੍ਰੀ ਗੁਰ ਪੂਰੇ। ਭਏ ਪ੍ਰਸੰਨਿ ਚਰਿਤ ਜਿਨ ਰੂਰੇ। ਅਪਰ ਕਾਮਨਾ ਜਿਨ ਕੈ ਨਾਂਹੀ। ਰਿਦਾਬਿਮਲ ਕਰਿਦੀਨਸਿ ਤਾਂਹੀ॥੪੧॥ਰੁਚਿਕਰਿ ਭੋਜਨ ਤੇ ਤ੍ਰਿਪਤਾਏ। ਜਲ ਸੀਤਲ ਪੀਵਤਿ ਹਰਖਾਏ। ਹਾਥ ਪਖਾਰਨ ਜਬਿ ਕਰਿ ਲੀਨਿ। ਪੌਂਛਨਿ ਹਿਤ ਰੁਮਾਲ ਤਬਿ ਦੀਨਿ ॥ ੪੨ ॥ ਕਰਜੋ ਬਚਨ ਉਰ ਭਾਉ ਜੁ ਹੇਰਾ।'ਹੋਹਿ ਨ ਅਬਿ ਤੇ ਭੁਵਜਲਿ ਫੇਰਾ। ਅਤਿ ਪ੍ਰਸੰਨ ਮੋਕਹੁ ਤੁਮ ਕੀਨਾ। ਇਸ ਕਾਰਨ ਤੇ ਗਤਿ ਬਰ ਦੀਨਾ[1]' ॥੪੩॥ ਦੇਖਜੋ ਅਪਨੇ ਰਿਦੇ ਬਿਚਾਰਿ। ਭਰਮ ਮੋਹ ਕੇ ਮਿਟੇ ਕਿਵਾਰ। ਗਯਾਨ ਬ੍ਰਿਤੀ ਜਿਨ ਕੇ ਉਰ ਜਾਗੀ। ਰਾਗ ਦ੍ਵੈਖ ਤਨਹੰਤਾ ਤਯਾਗੀ॥੪੪॥ਗੁਰੁ ਮਹਾਤਮ ਨੀਕੇ ਜਾਨਾ। ਸਿਸ਼ਯਨਿ ਤੇ ਮਨ ਜਬਿ ਸਿਤਲਾਨਾ[2]। ਬਡੇ ਭਾਗ ਤੇ ਜਾਗਜੋ ਗਯਾਨ। ਭਏ ਜਗਤ ਕੇ ਬੰਧਨ ਹਾਨ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਭਲੋਕੀ' ਪ੍ਰਸੰਗ ਬਰਨਨੰ ਨਾਮ ਮਸ਼ਟ ਤ੍ਰਿੰਸਤੀ ਅੰਸੂ॥ ੩੬ ॥

੩੭. [ਸ਼੍ਰੀ ਬਾਬਾ ਗੁਰਦਿੱਤਾ ਜੀ ਜਨਮ]।

ਦੋਹਰਾ॥ ਰਹਨਿ ਲਗੇ ਸ਼੍ਰੀ ਸਤਿਗੁਰੂ ਮਿਲਿ ਕਰਿ ਸਕਲ ਪ੍ਰਵਾਰ। ਗਰਭਵਤੀ ਦਾਮੋਦਰੀ ਪੁੱਤ੍ਰ ਪ੍ਰਤੀਖਨ ਧਾਰਿ ॥੧॥ ਚੌਪਈ॥ ਸੇਵਾ ਕਰੈ ਨਾਨਕੀ ਕਰ ਸੋਂ[3]। ਪਤਿ ਮਹਿੰ ਪ੍ਰੀਤੀ ਧਾਰਤਿ ਉਰ ਸੋਂ। ਗੀਗਾ ਹੇਰਿ ਹੇਰਿ ਪ੍ਰਿਯ ਨੰਦਨ। ਕਰਹਿ ਆਨਿ ਜਗ ਜਿਨ ਕੋ ਬੰਦਨ ॥ ੨ ॥ ਅਤਿ ਅਨੰਦ ਚਿਤ ਜਿਸਕੇ ਹੋਵਾ। ਵਧਜੋ ਪ੍ਰਤਾਪ ਪੁੱਤ੍ਰ ਕੋ ਜੋਵਾ। ਪੌਤ੍ਰਾ ਪਿਖਿਨਿ

[1]ਇਸ ਕਰਕੇ (ਤੁਹਾਨੂੰ ਮੈਂ) ਮੁਕਤੀ ਦਾ ਵਰ ਦਿੱਤਾ। [2]ਠੰਢਾ ਹੋ ਗਿਆ। [3]ਹੱਥਾਂ ਨਾਲ।

ਲਾਲਸਾ ਜਾਂਹੀ*। ਰਖਹਿ ਸਨੂਖਾ ਕੋ ਨਿਜ ਪਾਹੀ*॥੩॥ ਬ੍ਰਿੰਦ ਬਿਘਨ ਤੇ ਰੱਛਨਾ ਕਰਿਹੀ। ਜਤਨ ਅਨੇਕਨਿ ਕੇ ਅਨੁਸਰਹੀ[1]।ਸਤਿਗੁਰੁ ਵਹਿਰ ਦਿਵਾਨ ਲਗਾਵੈਂ। ਸੁਨਿ ਸੰਗਤਿ ਬਹੁ ਦਿਸ਼ਿ ਤੇ ਆਵੈ ॥ ੪ ॥ ਨਿਕਟਿ ਨਿਕਟਿ ਜੋ ਗ੍ਰਾਮ ਤਮਾਮੂ। ਸੁਨਿ ਸੁਨਿ ਗੁਰੁ ਕੋ ਜਸ ਅਭਿਰਾਮੂ।ਪ੍ਰਥਮ ਨ ਸਿੱਖ ਭਏ, ਸੋ ਆਵੈਂ। ਲੈ ਸਿੱਖ੍ਯਾ ਕੋ ਉਰ ਹੁਲਸਾਵੈਂ॥੫॥ ਬਨਹਿੰ ਦਾਸ ਮਨੁ ਕਾਮਨ ਪਾਵੈਂ। ਅਨਿਕ ਅਕੋਰਨ ਕੋ ਅਰਪਾਵੈਂ। ਕੇਤਿਕ ਦਿਨ ਪ੍ਰਤਿ ਦਰਸ਼ਨ ਆਵੈਂ। ਕਿਤਿਕ ਨਿਕਟ ਰਹਿ ਸੇਵ ਕਮਾਵੈਂ ॥ ੬ ॥ ਸਿੱਖੀ ਅਧਿਕ ਹੋਨਿ ਤਹਿੰ ਲਾਗੀ। ਸਿਮਰਹਿੰ ਸੱਤਿਨਾਮ ਬਡਿਭਾਗੀ। ਭਏ ਦੇਸ਼ ਤਿਸ ਬ੍ਰਿੰਦ ਨਿਹਾਲ। ਫੈਲਿ ਰਹਜੋ ਸਤਿਗੁਰੁ ਜਸੁ ਜਾਲ॥੭॥ ਇਸ ਪ੍ਰਕਾਰ ਤਹਿੰ ਬਸਤਿ ਬਿਤਾਯੋ। ਸਮੈ ਪ੍ਰਸੂਤ ਹੋਨਿ ਕੋ ਆਯੋ। ਮਾਤ ਗੰਗ ਨਿਸਿ ਦਿਨ ਸਵਧਾਨਾ। ਨਿਕਟ ਨੁਖਾ ਕੇ ਰਹਤਿ ਸੁਜਾਨਾ ॥੮॥ ਜਗਤ ਬਿਖੈ ਰੁਤਿ ਸਰਦ ਪ੍ਰਕਾਸ਼ੀ। ਕਾਤਿਕ ਸੁੰਦਰ ਪੂਰਨਮਾਸ਼ੀ। ਗ੍ਰਿਹ ਨਿਛੱਤ੍ਰ ਸ਼ੁਭ ਲਗਨ ਮਝਾਰਾ। ਅਰਧ ਰਾਤਿ ਮਹਿੰ ਚੰਦ ਉਦਾਰਾ ॥ ੯ ॥ ਜਨਮਜੋ ਬਾਲਕ ਸੁੰਦਰ ਦੇਹਿ। ਸੁਨਿ ਗੰਗਾ ਭਈ ਆਨੰਦ ਗੇਹ। ਦਾਸੀ ਦਾਸ ਫਿਰਹਿੰ ਉਤਲਾਏ। ਮੰਗਲ ਵਸਤੁ ਸੰਚਿ ਸਮੁਦਾਏ ॥੧੦॥ ਆਪਸ ਮਹਿੰ ਕਹਿ ਹਰਖਤਿ ਹੋਤਿ। ਸਭਿ ਕੁਟੰਬ ਕੇ ਅਨੰਦ ਉਦੋਤਿ। ਗੁਰ ਢਿਗ ਸੁਧਿ ਕਹਿ ਧਨ ਗਨ ਪਾਯੋ।ਸਭਿਨਿ ਬਿਖੈ ਮੰਗਲ ਪ੍ਰਗਟਾਯੋ॥੧੧॥ ਭਈ ਪ੍ਰਭਾਤੀ ਬਜੀ ਬਧਾਈ। ਲਘੁ ਨੌਬਤ ਬਾਜਤਿ ਸ਼ਹਨਾਈ। ਮੰਗਤ ਜਨ ਸੁਨਿ ਸੁਨਿ ਸਮੁਦਾਏ। ਜਾਚਨ ਹੇਤੁ ਗੁਰੂ ਤੇ ਆਏ ॥ ੧੨ ॥ ਜੇਠੇ ਸੰਗ ਕਹਜੋ 'ਧਨ ਲੀਜੈ। ਗਨ ਮੰਗਤ ਜਨ ਕੋ ਬਹੁ ਦੀਜੈ'। ਲੈ ਤਬਿ ਏਕਲ ਥਾਨ ਥਿਰਜੋ ਹੈ। ਦੇ ਸਭਿਹਿਨ ਕੋ ਅਨੰਦ ਕਰਜੋ ਹੈ ॥ ੧੩ ॥ ਘਰ ਦਰ ਅੱਗੂ ਹੀਜਰੇ[2] ਨਾਚਹਿੰ। ਪਿਖਹਿੰ ਅਨੇਕ ਹਰਖ ਚਿਤ ਰਾਚਹਿੰ। ਢੋਲਕ ਟਲਕਾ[3] ਘੁੰਘਰੂ ਤਾਲੀ।ਗਾਇ ਬਜਾਵਤਿ ਲੇਤਿ ਭਵਾਲੀ॥੧੪॥ਗੁੰਬਤਿ† ਫੂਲਨਿ ਪਾਤ ਸੁਧਾਰੈ[4]। ਦਰ ਪਰ ਬਾਂਧੀ ਬੰਦਨਵਾਰੈਂ।ਜੇਠਾ[5] ਸੁਤ ਜਨਮਜੋ ਬਡਭਾਗੀ। ਗਾਵਤਿ ਮਿਲੀ ਤ੍ਰਿਯਾ ਅਨੁਰਾਗੀ॥੧੫॥ਆਨਿ ਆਨਿ ਗਨ ਦੇਤਿ ਬਧਾਈ। ਸੁਨਿ ਸੁਨਿ ਮੋਦ ਗੰਗ ਉਰ ਪਾਈ। ਜੋ ਕੁਲ ਰੀਤਿ ਹੁਤੀ

[1]ਕਰਦੀ ਹੈ। [2]ਖੁਸ਼ਰੇ। [3]ਟੱਲੀਆਂ। [4]ਪੱਤੇ ਤੇ ਫੁੱਲ ਸੁਧਾਰਕੇ ਗੁੰਦੇ ਹੋਏ। [5]ਵੱਡਾ।

*ਛਾਪੇ ਦੇ ਨੁਸਖੇ ਵਿੱਚ ਇਨ੍ਹਾਂ ਦੋਹਾਂ ਤੁਕਾਂ ਦਾ ਪਾਠ ਨਹੀਂ ਹੈ। †ਪਾ-ਗੁੰਦਤਿ।

ਸਭਿ ਕੀਨੀ। ਜਥਾ ਜੋਗ ਵਥੁ ਤ੍ਰੀਯਨਿ[1] ਦੀਨੀ ॥ ੧੬ ॥ ਸਾਈਂ ਦਾਸ ਪ੍ਰਿਥਕ ਧਨ ਬਾਂਟਾ। ਰਾਮੋ ਜੁਤਿ ਬਡ ਮੰਗਲ ਠਾਟਾਗੀਗ ਮਾਤ ਕੋ ਦੇਨਿ ਬਧਾਈ। ਗੁਰੁ ਢਿਗ ਕਹਤਿ ਸੁਨਤਿ ਹਰਖਾਈ॥੧੭॥ਇੱਤਯਾਦਿਕ ਬਡ ਉਤਸਵ ਕੀਨਾ। ਰੰਕਨਿ ਕੋ ਧਨ ਅਨਗਨ ਦੀਨਾ। ਸੁਨਿ ਸੁਨਿ ਅਪਰ ਗ੍ਰਾਮ ਕੇ ਆਵੈਂ। ਰਿਦੇ ਅਨੰਦਤਿ ਬਾਕ ਸੁਨਾਵੈਂ॥੧੮॥'ਰਾਮਦਾਸ ਗੁਰ ਕੋ ਬਡ ਬੰਸ।ਸਗਰੇ ਸੋਢਿਨਿ ਕੋ ਅਵਤੰਸ[2]। ਗੁਰ ਅਰਜਨ ਕੋ ਉਦਜੋ ਸਪੂਤ। ਮਾਯਾ ਮਹਿੰ ਅਲੇਪ ਅਵਧੂਤ[3]॥੧੯॥ਜੋਧਾਗੁਰੂ ਜਗਤ ਕੋ ਮਾਲਿਕ।ਸਭਿਨਿ ਜੀਵਕਾ ਤੁਮਰੇ ਤਾਲਿਕ[4]। ਅਲਪ ਘਨੀ ਦੇਤੇ ਸਭਿ ਤਾਂਈ। ਰਾਵਰਿ ਦਾਤ ਸਰਬ ਲੇ ਖਾਈ॥੨੦॥ਇੰਦ੍ਰ ਮਨਿੰਦ ਬਿਲੰਦ ਉਦਾਰਾ। ਦੇਤਿ ਦਾਨ ਜਿਸ ਵਾਰ ਨ ਪਾਰਾ। ਸਿਖ ਸੰਤਨ ਕੋ ਗੁਰ ਬਖ਼ਸ਼ੰਤੇ। ਜਨਮ ਮਰਨ ਕੇ ਬੰਧ ਕਟੰਤੇ[5]॥੨੧॥ ਸੁਨਿ ਸੁਨਿ ਜਸੁ ਸ਼੍ਰੀ ਹਰਿਗੋਵਿੰਦ। ਬਖਸ਼ਤਿ ਦਰਬ ਦਯਾਲੁ ਬਖ਼ਸ਼ਿੰਦ। ਸੁਤ ਜਨਮਤਿ ਉਤਸਵ ਇਮ ਕੀਨਾ। ਜਥਾ ਜੋਗ ਜਨ ਗਨ ਧਨ ਦੀਨਾ ॥ ੨੨ ॥ ਕਰਨਿ ਲਗੇ ਸੁਤ ਕੀ ਪ੍ਰਿਤਪਾਰੇ। ਪੌੜ੍ਹਾ ਪਿਖਹਿ ਗੰਗ ਮੁਦ ਧਾਰੇ। ਖ਼ਸ਼ਟੀ ਕੀਨਿ ਜਥਾ ਕੁਲ ਚਾਲੀ। ਪਾਇ ਸੁਪ ਮਹਿੰ ਬਰਖਤਿ ਸਾਲੀ[6]॥੨੩॥ ਸਭਿ ਤ੍ਰੀਯਨ ਕਹੁ ਦੀਨਿ ਕਰਾਹੂ। ਬੰਟਨੋ ਬਹੁਤ ਲੀਨਿਸਿ ਸਭਿ ਕਾਹੂ। ਦਿਨ ਤ੍ਰੈਦਸ਼ਮੇਂ ਕਰਿ ਕੁਲ ਰੀਤਿ। ਹੇਰਿ ਹੇਰਿ ਕਰਿ ਹਰਖਤਿ ਚੀਤ ॥ ੨੪ ॥ ਸੰਵਾ ਮਾਸ ਜਬਿ ਬਿਤਵਨਿ ਕਰਨੋ। 'ਗੁਰਦਿੱਤਾ' ਗੁਰ ਆਖਯ[7] ਧਰਨੋ। ਪਿਤਾ ਨਿਕਟ ਭਖਿ ਲੈ ਕਰਿ ਆਏ। ਦਾਸੀ ਦਾਸ ਸੰਗ ਸਮੁਦਾਏ॥੨੫॥ ਸ਼੍ਰੀ ਹਰਿ ਗੋਬਿੰਦ ਨੰਦਨ ਹੇਰਾ। ਕਰਨੋ ਪਜਾਰ ਸਿਰ ਪਰ ਕਰ ਫੇਰਾ। 'ਸ਼੍ਰੀ ਗੁਰੁ ਸੁਤ ਦੀਨਸਿ ਅਭਿਰਾਮੂ। ਗੁਰ-ਦਿੱਤਾ ਯਾਂ ਤੇ ਧਰਿ ਨਾਮੂ'॥੨੬॥ਕਿਤਿਕ ਲੋਕ ਇਮ ਕਰਤਿ ਉਚਾਰਾ 'ਸ਼੍ਰੀ ਨਾਨਕ ਕੋ ਇਹ ਅਵਤਾਰ'। ਨਹਿੰ ਇਮ ਕਹਹੁ ਅਨੁਚਿਤਿ ਮਹਾਨ। ਹੋਇ ਨ ਗੁਨ,ਅਵਗੁਨ ਪਹਿਚਾਨ ॥ ੨੭ ॥ ਜਿਸ ਕਾਰਨ ਤੇ ਉਚਰਨਿ ਲਾਗੇ। ਸੋ ਭੀ ਕਹੌਂ ਸੁਨਹੁ ਅਨੁਰਾਗੇ। ਇਕ ਦਿਨ ਮਹਿੰ ਸ਼੍ਰੀ ਹਰਿ ਗੋਵਿੰਦ। ਮਿਲੇ ਕਹੂੰ ਬੈਠੇ ਸ਼੍ਰੀ ਚੰਦ॥੨੮॥ ਕਰਿ ਬੰਦਨ ਭਖਿ ਢਿਗ ਅਗਾਰੀ। ਸ਼੍ਰੀ ਨਾਨਕ ਸੁਤ ਗਿਰਾ ਉਚਾਰੀ। 'ਕੇਤਿਕ ਨੰਦਨ ਭਏ ਤੁਮਾਰੇ ?। ਗੁਰੁ ਭਏ[8] ਸਭਿ

[1]ਇਸਤ੍ਰੀਆਂ ਨੂੰ। [2]ਮੁਕਟ। [3]ਸੰਨਆਸੀ। [4]ਸਪੁਰਦ, ਅਧੀਨ। [ਅ: ਤਅੱਲਕ਼]। [5]ਛੱਜ ਵਿਚ ਪਾਕੇ ਫੁਲੀਆਂ ਵਰਸਾਂਦੇ ਹਨ। [6]ਨਾਮ। [7](ਆਪ) ਗੁਰੂ ਹੋਏ ਹੋ।

ਜਗਤ ਮਝਾਰੇ' ॥੨੯॥ ਹਾਥ ਜੋਰਿ ਬੋਲੇ ਗੁਰ ਭਾਰੀ। 'ਪੰਚ ਪੁੱਤ੍ਰ ਭੇ ਕ੍ਰਿਪਾ ਤੁਮਾਰੀ'। ਸਿਰੀਚੰਦ ਬਿਕਸਤਿ ਕਹਿ ਬੈਨਾ।'ਕੋ ਬਾਬੇ[1] ਕੇ ਘਰ ਭੀ ਦੈਨਾ? ॥੩੦॥ਕੈਅਪਨੇ ਘਰਹੀ ਸਭਿ ਰਾਖਹੁ।ਪੰਚਹੁਕੋਨ ਬਿਰਹਅਭਿਲਾਖਹੁ[2]?। ਕਹੋ ਗੁਰੂ ਤਬਿ ਨੰਮ੍ਰੀ ਹੋਇ। 'ਕਰਹਿੰ, ਰਜ਼ਾਇ ਆਪ ਕੀ ਜੋਇ ॥ ੩੧ ॥ ਅਭਿਲਾਖਹਿੰ ਹਮ, ਸਕਲ ਸਮਾਜਾ। ਹੋਇ ਸਫਲ ਜੋ ਤੁਮਰੇ ਕਾਜਾ। ਆਦਿ ਗੁਰੂ ਕੇ ਨੰਦਨ ਆਪ। ਜਿਨ ਕੋ ਸਭਿ ਥਲ ਵਧਹੋ ਪ੍ਰਤਾਪ' ॥੩੨॥ ਸ਼੍ਰੀਨਾਨਕ ਸੁਤ ਸੁਨਤਿ ਅਲਾਈ। 'ਹਿਤ ਆਦਰ ਕੇ ਕਹਤਿ ਬਨਾਈ। ਕੈ ਤੁਮ ਸਾਚ ਕਰਹੁ ਹਮ ਜਾਚਾ[a]। ਹਰਿਗੋਵਿੰਦ ਕਹਿ 'ਜਾਨੋ ਸਾਚਾ'॥੩੩॥ ਇਮ ਕਹਿ ਘਰ ਕੋ ਗਏ ਗੁਸਾਈਂ। ਜੇਸ਼ਟ ਨੰਦਨ ਲੀਨਿ ਬੁਲਾਈ। ਬਸਨ ਬਿਭੂਖਨ ਚਾਰੁ ਨਵੀਨ। ਸ਼ਸਤ੍ਰ ਸਹਤ ਪਹਿਰਾਵਨਿ ਕੀਨ ॥੩੪॥ ਲੈ ਨਿਜ ਸੰਗਿ ਗਏ ਪੁਨ ਤਹਾਂ।ਬੈਠਹੋ ਸਿਰੀਚੰਦ ਸ਼ੁਭ ਜਹਾਂ। 'ਜੇਠੋ ਨੰਦਨ ਇਹੀ ਹਮਾਰੇ। ਅਰਪਹੋ ਤੁਮਰੇ ਆਨਿ ਅਗਾਰੇ ॥੩੫॥ ਅਪਰ ਪੁੱਤ੍ਰ ਸਭਿ ਦਾਸ ਤੁਮਾਰੇ। ਚਿਤ ਬਾਂਛਹੁ ਲੀਜਹਿ ਅਬਿ ਸਾਰੇ। ਰਾਵਰ ਕੀ ਇਹ ਵਸਤੂ ਸਾਰੀ। ਹਮ ਸਦੀਵ ਐਸੀ ਮਤਿ ਧਾਰੀ' ॥੩੬॥ ਸੁਨਤਿ ਪ੍ਰਸੰਨ ਭਏ ਸ਼੍ਰੀ ਚੰਦ। 'ਧੰਨ ਤੁਮਹੁ ਇਮ ਬਨੇ ਬਿਲੰਦ। ਹਮ ਪ੍ਰਸੰਨ ਮਨ ਤੁਮ ਪਰ ਭਏ। ਉਚਿਤ ਬਡਾਈ ਕੇ ਲਖਿ ਲਏ ॥੩੭॥ਜੋ ਇੱਛਾ ਹਮ ਤੇ ਬਰੁ ਲੀਜੈ। ਕੁਛ ਅਦੇਯ ਤੁਮ ਤੇ ਨ,ਜਨੀਜੈ'।ਸ਼੍ਰੀ ਹਰਿ ਗੋਵਿੰਦ ਸੁਨਤਿ ਬਖਾਨਾ। 'ਜੋ ਸਭਿ ਤੇ ਆਛੋ ਤੁਮ ਜਾਨਾ ॥੩੮॥ ਸੋ ਦੀਜਹਿ ਜੇ ਭਏ ਕ੍ਰਿਪਾਲਾ। ਦਾਤਾ ਤੁਮ ਸਮ ਕੌਨ* ਬਿਸਾਲਾ'। ਸਿਰੀ ਚੰਦ ਤਬਿ ਰਿਦੇ ਬਿਚਾਰਾ। ਸ਼੍ਰੀ ਅਰਜਨ ਸੁਤ ਸੰਗ ਉਚਾਰਾ[b] ॥ ੩੯ ॥ 'ਆਗੇ ਹੀ ਤੁਮ ਘਰ ਬਡਿਆਈ। ਸ਼੍ਰੀ ਗੁਰ ਨਾਨਕ ਕੀ ਸ਼ੁਭ ਪਾਈ। ਹਮਰੇ ਸਿਰ ਟੋਪੀ ਇਕ ਅਹੈ। ਸੰਗੀ ਸਦਾ ਸਰਬ ਹੀ ਲਹੈਂ[c] ॥ ੪੦ ॥ ਅਪਰ ਪਦਾਰਥ ਸਭਿ ਤੁਮ ਲੀਨੇ। ਹਲਤ ਪਲਤ ਕੋ ਰਾਜ਼ ਪ੍ਰਬੀਨੇ। ਸੋ ਟੋਪੀ ਹਮ ਦੇਂ ਸੁਤ ਤੋਹੀ। ਬਿਦਤਹਿ ਜਗ ਬਖਸ਼ਿਸ਼ ਇਹ ਮੋਹੀ॥੪੧॥ ਸਭਿ ਜਗ ਕੀ ਮਹੰਤਤਾ ਭਾਰੀ†। ਇਸ ਟੋਪੀ

[1]ਇਕੋ ਭਾਵ ਹੈ ਬਾਬਾ ਸ਼੍ਰੀ ਚੰਦ ਜੀ ਤੋਂ। [2]ਵਿਛੜਾ ਨਹੀਂ ਚਾਹੁੰਦੇ ਹੋ। [a]ਸਾਡੀ ਮੰਗ। [b]ਭਾਵ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਨੂੰ ਕਹਿਣ ਲਗੇ। [c]ਸਾਰੇ ਸੰਗੀ ਸਦਾ ਹੀ ਇਹ ਜਾਣਦੇ ਹਨ।

*ਪਾ:—ਕੋਨ। †ਮੁਰਾਦ ਉਨ੍ਹਾਂ ਦੀ ਅਪਣੀ ਅਤੀਤ ਫਕੀਰੀ ਦੀ ਰੱਦੀ ਤੇ ਮਹੰਤਾਈ ਤੋਂ ਹੈ। ਉਦਾਸੀ ਮਿਪ੍ਰਦਾ ਦੇ ਪ੍ਰਚਾਰਕ ਬਾਬਾ ਗੁਰਵਿੱਤ੍ਰਾ ਜੀ ਹੀ ਸਭ ਤੋਂ ਮੁਹਰੀ ਤੇ ਵਡੇ ਹੋਏ ਹਨ।

ਕੋ ਹੁਇ ਅਨੁਸਾਰੀ। ਅਪਰ ਨ ਹੈ ਇਸ ਕੋ ਸਮ ਦੂਜਾ। ਚਹੁੰ ਦਿਸ਼ਿ ਦੇਖਿ ਕਰਹਿ ਖੈਂਡ ਪੂਜਾ ॥ ੪੨ ॥ ਲਾਖਹੁੰ ਨਰ ਧਾਰਹਿੰ ਇਹ ਥਾਨਾ। ਕੋਤਿਕ ਨਾਂਗੇ ਬਨਹਿੰ ਮਹਾਨਾ। ਬਿਥਰਹਿ ਪੰਥ ਮਹਿਦ ਮਹੀਆਨ।ਜਿਨ ਕੋ ਹੋਇ ਨ ਆਨ ਸਮਾਨ ॥ ੪੩ ॥ ਮਮ ਤਪ ਕੋ ਪ੍ਰਤਾਪ ਬਲ ਭਾਰੀ। ਪਸਰਹਿ ਸਗਰੀ ਧਰਨੰ ਮਝਾਰੀ। ਜੋਤਿਕ ਹਮ ਢਿਗ ਆਛੋ[1] ਰਹਜੋ। ਸੋ ਸਭਿ ਪੁੱਤ੍ਰ ਤੁਮਾਰੇ ਲਹਜੋ ॥ ੪੪ ॥ ਸੋ ਸੰਮਤ ਊਪਰ ਕਿਛ ਜਾਨੋ। ਭਈ ਬੈਸ ਹਮਰੀ ਪਹਿਚਾਨੋ। ਪਿਤਾ ਗੁਰੂ ਕੀ ਜੋ ਬਡਿਆਈ। ਸੋ ਸਭਿ ਸੋਢਨਿ ਕੋ ਘਰ ਆਈ॥੪੫॥ਜੋਤਿਕ ਹੁਤੀ ਹਮਾਰੇ ਪਾਸ।ਸੋ ਭੀ ਆਈ ਤੋਹਿ ਅਵਾਸ[2]।ਇਮ ਕਹਿ ਨਿਜ ਟੋਪੀ ਲੈ ਹਾਥ। ਧਰੀ ਤਬਹਿ ਗੁਰਦਿੱਤੇ ਮਾਥ ॥੪੬॥ ਹਰਖਤਿ ਕਹਜੋ ਬਦਨ ਕੋ ਜੋਯੋ। 'ਤੂੰ ਅਬਿ ਤੇ ਬਾਬੇ ਕੋ ਹੋਯੋ।ਅਪਰ ਚਤੁਰ ਸੋ ਗੁਰੂ ਕੋ ਰਹੈ'। ਚਿਤ ਪ੍ਰਸੰਨ ਤੇ ਗੁਰ ਸੁਤ ਕਹੇ ॥੪੭॥ਤਬਿ ਤੇ ਸ਼੍ਰੀ ਬਾਬਾ ਗੁਰੂਦਿੱਤਾ। ਕਹਨਿ ਲਗੇ ਜਬਿ ਤੇਬਰ ਦਿੱਤਾ। 'ਬਾਬਾ' ਨਾਮ ਕਹਿਨ ਤੇ ਜਾਨਾ। ਪਾਛੇ ਨਰ ਕਰਿ ਕਰਿ ਅਨੁਮਾਨਾ*॥੪੮॥–ਸ਼੍ਰੀ ਨਾਨਕ ਕੋ ਥਾਬਾ ਨਾਮ। ਜਗ ਮਹਿੰ ਬਿਦਤਿ ਲਖਹਿੰ ਅਭਿਰਾਮ। ਅਪਰ ਨ ਬਾਬਾ ਕਿਸ ਕੋ ਕਹਜੋ। ਗੁਰਤਾ ਥਿਰੁ ਸੁ ਗੁਰੂ ਪਦ ਲਹਜੋ[3] ॥੪੯॥ ਸਭਿ ਸੋਢੀ ਨੈ ਥਾਬਾ ਨਾਇ। ਸ਼੍ਰੀ ਗੁਰਦਿੱਤੇ ਕੋ ਲਖਿ ਪਾਇ। ਯਾਂਤੇ ਲਖੀਅਹਿ ਰਿਦੇ ਮਝਾਰ। ਸ਼੍ਰੀ ਨਾਨਕ ਕੇ ਭੇ ਅਵਤਾਰ–॥੫੦॥ ਇਕ ਤੇ ਕਥਾ ਗੁਰਨਿ ਕੀ ਸਾਰੀ। ਸੁਨੀ ਨਹੀਂ ਨਹਿੰ ਮਨ ਮਹਿੰ ਧਾਰੀ। ਔਰ ਵਾਸਤਵ ਨਹੀਂ ਬਿਚਾਰੇ। ਇਮ ਕਹਿਤੇ ਮਤਿ ਦੂਖਨਧਾਰੇ[4]॥੫੧॥ਬੈਠੇ ਗਾਦੀ ਨੌਂ ਗੁਰੂ ਭਾਰੇ।ਸੋ ਕਿਸ ਕੋ ਕਹੀਯਹਿ ਅਵਤਾਰੇ ?। ਜੇ ਲਖੀਅਹਿ ਬਾਬਾ ਗੁਰਦਿੱਤਾ।ਸ਼੍ਰੀ ਨਾਨਕ ਅਵਤਾਰ ਸੁ ਲਿੱਤਾ ॥ ੫੨ ॥ ਤਿਨਕੋ ਨੌਂ ਰੂਪਨਿ ਅਵਤਾਰ। ਇਹ ਆਸ਼ੈ ਨਿਕਸਜੋ ਕੁਰਿਆਰ[5]। ਜਿਸ ਨੇ ਪ੍ਰਥਮ ਕੀਨਿ ਅਨੁਮਾਨ। ਨਹੀਂ ਭੇਵ ਸੋ ਸਕਜੋ ਪਛਾਨ ॥ ੫੩ ॥ ਤਿਸ ਨੇ ਸਿਖ ਸੰਗਤਿ ਮਹਿੰ ਕਹਜੋ। ਸੁਨਿ ਪਰੰਪਰਾ[6] ਸਭਿ ਨੇ ਲਹਜੋ। ਕਹਤਿ ਰਹੇ ਸਿਖ ਸੁਨਤੇ ਰਹੇ। ਨਿਰਨੇ ਕਰਿ

---

[1] ਚੰਗੀ (ਵਸਤੂ)। [2] ਜੋ ਗੁਰਿਆਈ ਰੱਦੀ ਤੇ ਟਿਕੇ ਉਨ੍ਹਾਂ 'ਗੁਰੂ' ਪਦ ਲਿਆ। [3] ਇਉਂ ਕਹਿਕੇ ਬੁਧੀ ਵਿਚ ਦੂਖਨ ਧਾਰਦੇ ਹਨ। [4] ਇਹ ਆਸ਼ਾ ਝੂਠਾ ਨਿਕਲਿਆ। [5] ਇਕ ਦੂਜੇ ਤੋਂ ਔਂਗੇ ਔਂਗੇ ਸੁਣਕੇ। *ਪਾ:–ਕੋ ਕਰ ਅਨੁਮਾਨਾ।

ਆਸ਼ੈ ਨਹਿੰ ਲਹੇ॥੫੪॥ਯਾਂ ਤੇ ਕਹਨਿ ਨਹੀਂ ਇਹ ਚੀਨ[1]।ਸਮਝਹੁ ਸਭਿ-ਗੁਰ ਸਿੱਖ ਪ੍ਰਬੀਨ। 'ਬਾਬਾ' ਕਹਿਬੇ ਤੇ ਸਭਿ ਜਾਨਾ। ਸਿਰੀ ਚੰਦ ਕਥ ਸੁਨੀ ਨ ਕਾਨਾ[2]॥੫੫॥ ਨਿਰਨੈ ਕਰਨਿਹਾਰ ਸਿਖ ਜੇਈ। ਸਮਝ ਬਿਚਾ-ਰਹੁ ਨੀਕੇ ਤੇਈ। ਸ਼੍ਰੀ ਹਰਿ ਗੋਬਿੰਦ ਕੇ ਸੁਤ ਜਨਮੇਂ। ਸਰਬ ਕੁਟੰਬ ਅਨੰਦਤਿ ਮਨ ਮੇਂ ॥ ੫੬ ॥ ਕਰਿ ਕਰਿ ਰੰਗ ਸਨੇਹ ਘਨੇਰਾ।ਪੌਤ੍ਰ ਦੁਲਾ-ਰਤਿ ਸੰਝ ਸਵੇਰਾ। ਗ੍ਰਾਮ ਛਤੋਲੀ ਸਮੈ ਬਿਤਾਵਾ। ਸ਼੍ਰੀ ਸਤਿਗੁਰੁ ਪ੍ਰਮੋਦ ਬਧਾਵਾ ॥ ੫੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸ਼੍ਰੀ ਬਾਬਾ ਗੁਰ ਦਿੱਤਾ ਜਨਮ' ਪ੍ਰਸੰਗ ਕਥਨੰ ਨਾਮ ਸਪਤ ਤ੍ਰਿੰਸਤੀ ਅੰਸੁ ॥ ੩੭ ॥

੩੮. [ਬਾਬਾ ਬੁੱਢਾ ਜੀ ਨੇ ਚੌਂਕੀ ਤੇਰੀ। ਸਾਈਂ ਦਾਸ ਦਾ ਪ੍ਰੇਮ]।

ਦੋਹਰਾ ॥ ਸ਼੍ਰੀ ਹਰਿ ਗੋਵਿੰਦ ਚੰਦ ਕੇ ਸੁਤ ਉਪਜੇ ਪਸ਼ਚਾਤ। ਕੇਤਿਕ ਮਾਸ ਬਿਤੀਤ ਭੇ ਸੁੰਦਰ ਬ੍ਰਿੱਧਤਿ ਗਾਤ ॥ ੧ ॥ ਚੌਪਈ ॥ ਰਾਮੋ ਲਗਤਿ ਹੁਤੀ ਗੁਰੁ ਜਾਰੀ[3]। ਸੋ ਸਬੰਧ ਕੋ ਰਿਦੇ ਬਿਸਾਰੀ। ਪਤਿ ਜੁਤਿ ਜਾਨਜੋ[4]ਗੁਰੁ ਜਗਦੀਸ਼[5]। ਨਿਤ ਉਠਿ ਧਰਤਿ ਚਰਨ ਪਰ ਸੀਸ ॥ ੨ ॥ ਭੋਜਨ ਆਦਿਕ ਸੇਵਾ ਜੋਇ। ਕਰਹਿ ਪ੍ਰੇਮ ਤੇ ਨਿਜ ਕਰ ਸੋਇ। ਅਸ ਪ੍ਰਤੀਤ ਦੰਪਤਿ ਕੋ ਆਈ। ਸੇਵਤਿ ਸਤਿਗੁਰ ਸ਼ਕਤੀ ਪਾਈ॥੩॥ਅਜ਼ਮਤਿ ਸਹਤ ਭਯੋ ਉਜੀਆਰਾ। ਚੌਦਹਿ ਲੋਕ ਚਰਿਤ ਲਖਿ ਸਾਰਾ। ਤਨੋਂ ਤਨੋਂ ਨੰਮ੍ਰੀਭੂਤ ਬਨੰਤੇ। ਸ਼ਕਤਿ ਪਾਇ ਕਰਿ ਨਹਿੰ ਗਰਬੰਤੇ॥੪॥ ਬਿਲਸਤਿ ਬਡੇ ਬਿਨੋਦ[6]ਬਿਲਾਸੂ। ਤਿਨਕੋ ਸਤਿਗੁਰੁ ਬਸੇ ਅਵਾਸੂ। ਰਾਮੋ ਲੇ ਗੁਰੁ ਸੁਤ ਕਰਿ ਪਯਾਰੂ। ਬਹੁਤ ਦੁਲਾਰਤਿ ਦੇਖਤਿ ਚਾਰੂ ॥ ੫ ॥ ਗੁਰ ਸਮੀਪ ਕਬਿ ਕਬਿ ਲੈ ਜਾਵੈ। ਗੋਦ ਪੁੱਤ੍ਰ ਕੋ ਲੈ ਦੁਲਰਾਵੈ। ਸਾਈਂਦਾਸ ਕਬਹੁੰ ਲੈ ਅੰਕ। ਸੁੰਦਰ ਮਨਹੁੰ ਚੰਦ ਅਕਲੰਕ ॥੬॥ ਪਿਖਿ ਦਮੋਦਰੀ ਹ੍ਵੈ ਬਲਿਹਾਰੀ।ਪਾਰਤਿ ਪੁੱਤ੍ਰ ਪ੍ਰੀਤਿ ਉਰ ਧਾਰੀ। ਜਰੇ ਜਰਾਉ ਸੁ ਚਾਮੀਕਰ ਕੇ। ਭੂਖਨ ਬਹੁ ਪਹਿਰਾਵਨਿ ਕਰਕੇ ॥ ੭ ॥ ਸੂਖਮ ਝੀਨ[7] ਬਸਤ੍ਰ ਪਹਿਰਾਵੈ। ਝਗਲੀ ਮਹਿੰ ਸਰੀਰ ਦਿਪਤਾਵੈ। ਤ੍ਰਿਪਤ ਨ ਹੋਤਿ ਦੁਲਾਰਤਿ ਸਾਰੇ। ਬਾਲਕ ਦੁਰਲਭ ਪ੍ਰਥਮ ਨਿਹਾਰੇ॥੮॥ ਖੀਤਨੋ ਚੇਤ, ਵਿਸਾਖੀ ਆਈ। ਚਹੁੰਦਿਸ਼ਿ ਤੇ ਸੰਗਤਿ ਉਮਡਾਈ। ਸੁਨਿ ਗੁਰ ਡੇਰਾ ਗ੍ਰਾਮ ਛਰੋਲੀ। ਅਰਪਨਿ ਹਿਤ ਵਸਤੁ ਬਹੁ ਮੋਲੀ ॥ ੯ ॥ ਲੈਬੇ

[1]ਇਹ ਕਹਿਣਾ (ਠੀਕ) ਨਾ ਜਾਣੇਂ। [2]ਸਿਰੀ ਚੰਦ ਜੀ ਦੀ ਕਥਾ ਕੰਨੀ ਨਾ ਸੁਣੀ। [3]ਸਾਲੀ। [4]ਕੌਤਕ। [5]ਬਰੀਕ।

ਖੁਸ਼ੀ ਕਾਮਨਾ ਪੂਰਨ।ਸੰਗਤਿ ਆਇ ਪਹੁਚੀ ਤੂਰਨ। ਦਿਵਸ ਬਸੋਏ[1] ਕੋ ਜਬਿ ਆਵਾ। ਬਡੋ ਫਰਸ਼ ਗੁਰ ਵਹਿਰ ਕਰਾਵਾ॥੧੦॥ਮਖਮਲ ਕੀ ਗਾਦੀ ਲਗਿ ਜ਼ਰੀ। ਚਾਰਨਿ ਕੋਰ ਬਰਾਬਰ ਕਰੀ। ਉਪਰ ਧਰੇ ਬਡੇ ਉਪਧਾਨੂ। ਖਰੇ ਢਲੈਤ[2] ਭਏ ਸਾਵਧਾਨੂ ॥ ੧੧ ॥ ਕੰਚਨ ਦੰਡ ਲਿਏ ਕੋ ਪਾਨੀ[3]। ਖਰੇ ਭਏ ਗੁਰ ਕੇ ਅਗਵਾਨੀ। ਸੂਰਜਮੁਖੀ ਬੀਜਨਾ ਚਮਕਹਿ। ਜਨੁ ਸੂਰਜ ਕਿਰਨਨਿ ਜੁਤਿ ਦਮਕਹਿ॥੧੨॥ਸੁੰਦਰ ਮੰਦਿਰ ਕੋ ਤਬਿ ਤਜਾਗੇ। ਆਏ ਬਡੀ ਸਭਾ ਜਹਿੰ ਲਾਗੇ। ਬੋਲਤਿ ਚਲਤਿ ਨਕੀਬ ਅਗਾਰੀ। ਰਾਮੋ ਪਤਿ ਸੋਂ ਕਰ ਕਰ ਧਾਰੀ[4] ॥ ੧੩ ॥ ਸਨੈ ਸਨੈ ਧਰਿ ਪਦ ਅਰਬਿੰਦ। ਆਵਤਿ ਭੇ ਸ਼੍ਰੀ ਹਰਿਗੋਵਿੰਦ। ਖਰੀ ਦੂਰ ਲੌ ਸੰਗਤਿ ਘਨੀ। ਦਰਸ਼ਨ ਕੀ ਅਭਿਲਾਖਾ ਸੁਨੀ ॥੧੪॥ ਏਕ ਬਾਰ ਸਭਿ ਸੀਸ ਨਿਵਾਏ। ਅਵਿਲੋਕਤਿ ਮਨ ਮੋਦ ਉਪਾਏ। ਗਾਦੀ ਕੋ ਬੰਦਨ ਕਰ ਬੰਦਿ। ਬੈਠੇ ਉਪਰ ਡੀਲ ਬਿਲੰਦ ॥੧੫॥ ਚਮਰ ਚਾਰੁ ਢੋਰਤਿ ਛਬਿ ਔਸੇ। ਆਵਤਿ ਉਡਤਿ ਹੰਸ ਹੁਇ ਜੈਸੇ। ਭਯੋ ਮੇਵਰੋ ਖਰੋ ਅਗਾਰੀ।ਹਿਤ ਸਿੱਖਨਨਿ ਅਰਦਾਸ ਉਚਾਰੀ॥ ੧੬॥ ਹੁਕਮ ਭਯੋ ਸੰਗਤਿ ਕੋ ਤਬੈ। 'ਅਬਿ ਗੁਰ ਦਰਸਹੁ ਆਵਹੁ ਸਬੈ'। ਸੁਨਤਿ ਬਾਤਿ* ਉਤਲਾਵਤਿ ਆਈ। ਧਰਹਿ ਉਪਾਇਨ ਗਨ ਅਗਵਾਈ ॥੧੭॥ਦਰਸ਼ਨ ਕਰਿ ਕਰਿ ਜੋਰਤਿ ਹਾਥ। ਪਾਇ ਕਾਮਨਾ ਸ਼ਰਧਾ ਸਾਥ। ਅਨਗਨ ਦਰਬ ਚਢੌ ਗੁਰ ਆਗੇ। ਅਰਪਹਿੰ ਜਾਨਹਿੰ ਸਫਲ ਸੁਭਾਗੇ ॥ ੧੮ ॥ ਆਵਨਿ ਸਿੱਖਨਨਿ ਕਰਨੋ ਸਕਾਰਥ। ਸ਼ਰਬ ਰੀਤਿ ਕਰਿ ਭਏ ਕ੍ਰਿਤਾਰਥ। ਸਵਾ ਜਾਮ ਗੁਰ ਦਰਸ਼ਨ ਦੀਨਾ। ਪੁਨ ਭੋਜਨ ਹਿਤ ਉਠੇ ਪ੍ਰਬੀਨਾ॥੧੯॥ਜਯ ਜਯਕਾਰ ਹੋਤਿ ਚਹੁੰ ਫੇਰੇ। ਗਏ ਸਦਨ ਕੋ ਗੁਰ ਤਿਸ ਬੇਰੇ। ਦੇਗ ਬਿਸਾਲ ਹੋਤਿ ਗੁਰ ਕੇਰੀ। ਕਰਹਿੰ ਤਯਾਰ ਨਿਸਿ ਦਿਵਸ ਘਨੇਰੀ ॥੨੦॥ ਲੋਕ ਅਨੇਕ ਸੁ ਅਚਹਿੰ ਅਹਾਰਾਨਹਿੰ ਪੱਯਤਿ ਕਿਹਸਮੈ ਸ਼ੁਮਾਰਾ। ਤੀਨ ਦਿਵਸ ਮੇਲਾ ਬਡ ਰਹਯੋ। ਭਾਉ ਸਹਤ ਗੁਰ ਦਰਸ਼ਨ ਲਹਯੋ ॥੨੧॥ ਦੇ ਦੇ ਸਿਰੋਪਾਉ ਗੁਰ ਫੇਰ। ਕਰੇ ਬਿਸਰਜਨ ਜਿਤ ਕਿਤ ਕੋਰਿ।ਚਹੁੰ ਦਿਸ਼ਿ ਕੇ ਪ੍ਰਸਥਨ ਪ੍ਰਸਥਾਨੇ[5]।ਗੁਰ ਜਸ ਕਰਤੇ ਜਾਤਿ ਮਹਾਨੇ ॥੨੨॥ ਗਏ ਸੁਧਾਸਰ ਕੋ ਨਰ ਕੇਈ। ਮੱਜਨ ਕਰਤਿ ਭਏ ਤਹਿੰ ਤੇਈ।

---

[1]ਵਿਸਾਖੀ। [2]ਸੂਰਮੇ। [3]ਹੱਥਾਂ ਵਿਚ। [4]ਭਾਈ ਸਾਈਂਦਾਸ ਦਾ ਹੱਥ ਹੱਥ ਵਿਚ ਫੜਕੇ। [5]ਜਾਣੇ ਵਾਲੇ ਚਲੇ ਗਏ। *ਪਾ:–ਉਤ ਸੰਗਤਿ।

ਬੁੱਢੇ ਅਰੁ ਗੁਰਦਾਸਿ ਜਿ ਆਦਿ। ਬੂਝਤਿ ਸੁਧਿ ਕਰਿ ਕਰਿ ਗੁਰ ਯਾਦਿ॥ ੨੩॥ ਚਹੈਂ ਦਰਸ–ਕਬਿ ਨਿਜ ਘਰ ਆਵਹਿਂ।ਚੰਦ ਬਦਨ ਸੁੰਦਰ ਦਰਸਾਵਹਿਂ–। ਸਭਿਹਿਨਿ ਬ੍ਰਿਧ ਸੋਂ ਕੀਨਿ ਬਖਾਨੀ। 'ਲਿਖਹੁ ਅਖਿਲ ਕੀ ਬਿਨੈ ਮਹਾਂਨੀ ॥ ੨੪ ॥–ਅਭਿਲਾਖਤਿ ਹੈਂ ਦਰਸ ਤੁਮਾਰਾ। ਲਾਗ ਰਹਨੋ ਮਨ ਇਤਹੁੰ ਹਮਾਰਾ। ਆਇਸੁ ਬਿਨਾਂ ਨ ਆਇ ਸਕੈ ਹੈਂ। ਚਿਤ ਚਾਹਤਿ ਹੀ ਦਿਵਸ ਬਿਤੈ ਹੈਂ॥੨੫॥ ਸਦਨ ਪ੍ਰਵੇਸ਼ਹੁ ਆਨਿ ਗੁਸਾਈਂ।ਤਹਾਂ ਬਸਨ ਕੈਸੇ ਮਨ ਭਾਈ। ਪਿਤਾ ਪਿਤਾਮ ਸਬੰਧੀ ਥਾਨ। ਤੀਰਥ ਸਤਿਗੁਰ ਕੀਨਿ ਮਹਾਨ ॥੨੬॥ਕਿਮ ਬਿਸਾਰਨੋ ਬਨਹਿ ਜੁ ਐਸੇ। ਬਸਹੁ ਆਪ ਪਿਤ ਦਾਦਾ ਜੈਸੇ–'। ਇੱਤਯਾਦਿਕ ਬ੍ਰਿਧ ਲਿਖਨੋ ਘਨੇਰੇ।ਸਿਖ ਗੁਰਦਾਸ੍ ਆਦਿਕਨਿ ਪ੍ਰੇਰੇ॥੨੭॥ ਪਠਨੋ ਸਿੱਖ ਚਲਿ ਤੁਰਨ ਆਯੋ। ਸ਼੍ਰੀ ਸਤਿਗੁਰ ਕੋ ਦਰਸ਼ਨ ਪਾਯੋ। ਕਰਿ ਬੰਦਨ ਕੋ ਬਿਨੈ ਉਚਾਰੀ।ਧਰਿ ਦੀਨਸਿ ਅਰਦਾਸ ਅਗਾਰੀ॥ ੨੮॥ ਸਭਿ ਕੀ ਕੁਸ਼ਲ ਬੂਝਿ ਤਿਹ ਸੰਗ। ਪੁਨ ਕਾਗਦ ਲੈ ਪਠਨੋ ਪ੍ਰਸੰਗ। ਜਾਨਿ ਬਿਨੈ ਨਿਜ ਸਿੱਖਨਿ ਕੇਰੀ। ਕਰੀ ਗਮਨ ਕੀ ਮਤਿ ਤਿਸ ਬੇਰੀ ॥ ੨੯ ॥ ਬਹੁਰ ਪਠਨੋ ਕਾਗਦ ਲਿਖਿਵਾਇ। 'ਬਿਨਾ ਬਿਲੰਬ ਆਇੰ ਇਸ ਥਾਇੰ। ਸਰਬ ਕਾਜ ਇਤ ਕੇ ਹੁਇ ਗਏ। ਪੂਰ ਮਨੋਰਥ ਸਿੱਖਨਨਿ ਕਏ॥ ੩੦॥ ਸਤਿਗੁਰ ਸ਼ਬਦ ਕਰਹੁ ਪਠਿ ਪ੍ਰੇਮ। ਜੋ ਦਾਤਾ ਦੁਹਿ ਲੋਕਨਿ ਛੇਮ'। ਲੈ[1] ਗੁਰ ਤੇ ਗਮਨਨੋ ਸਿਖ ਸੋਈ।ਜਾਇ ਪਹੁਚਨੋ ਪੁਰਿ, ਸੁਧਿ ਹੋਈ॥੩੧॥ ਸੁਨਨੋ ਹੁਕਮਨਾਮਾ ਗੁਰ ਕੇਰਾ। ਸਭਿ ਕੇ ਹਰਖ ਭਯੋ ਤਿਸ ਬੇਰਾ। ਬਹੁਰ ਬ੍ਰਿਧ ਨੇ ਸਭਿ ਸੋਂ ਭਾਖਾ।'ਤੁਰਤ ਦਰਸ ਗੁਰ ਦੇਂ ਅਭਿਲਾਖਾ॥੩੨॥ ਪ੍ਰੇਮ ਸੰਗ ਰਹੁਰਾਸ ਪਿਛੇਰੇ।ਮਿਲਹੁ ਸਿੱਖ ਤਬਿ ਹੋਇ ਘਨੇਰੇ।ਸਨੇ ਸਨੇ ਪਰਦਛਨਾ ਕਰੀਯਹਿ। ਪ੍ਰੇਮ ਸੰਗ ਗੁਰ ਸ਼ਬਦ ਉਚਰੀਯਹਿ ॥ ੩੩ ॥ ਹਲਤ ਪਲਤ ਨਿਜ ਭਲੋ ਬਿਚਰੀਯਹਿ।ਹੁਕਮ ਗੁਰੂ ਆਯੋ ਮਨ ਧਰੀਯਹਿ। ਪ੍ਰੇਮ ਬਸੀ ਹੈਂ ਸਹਿਜ ਸੁਭਾਇਕ। ਆਇ ਦਰਸ ਦੇਂ ਸਭਿ ਸੁਖਦਾਇਕ'॥੩੪॥ ਸੁਨਤ ਬ੍ਰਿੱਧ ਤੇ ਸਿੱਖਨਿ ਮਾਨਾ। ਸੈਧਮਾ ਬਿਖੇ ਮੇਲ ਬਡ ਠਾਨਾ। ਸੁਧਾਸਰੋਵਰ ਕੇ ਚਹੁੰ ਫੇਰੇ। ਫਿਰਤਿ ਪਢਤਿ ਕਰਿ ਪ੍ਰੇਮ ਘਨੇਰੇ ॥੩੫॥ ਕਰੈਂ ਟਹਿਲ ਆਪਸ ਮਹਿਂ ਸਾਰੇ। ਚਾਂਪੀ ਕਰਿਤੇ, ਪੌਨ ਝੁਲਾਰੇ। ਚਾਰ ਘਟੀ ਨਿਸਿ ਬੀਤੈ ਜਬਿ ਲੌ।ਗੁਰਕੇ ਸ਼ਬਦ ਉਚਾਰਹਿਂ ਤਬਿ ਲੌ॥੩੬॥ਭੋਗ ਪਾਇ

[1](ਹੁਕਮ ਕਾਮਾ) ਲੈ ਕੇ।

ਅਰਦਾਸ ਕਰੰਤੇ। 'ਆਇ ਦਰਸ ਦਿਹੁ' ਬਚ ਉਚਰੰਤੇ। ਇਸ ਪ੍ਰਕਾਰ ਸਿੱਖਨਿ ਪੂਨ ਠਾਨਾ। ਅੰਤਰਜਾਮੀ ਗੁਰ ਸਭਿ ਜਾਨਾ ॥ ੩੭ ॥ ਚਹਤਿ ਚਲਨਿ ਕੌ ਪੁਰਿ ਉਤਲਾਏ। ਇਕ ਦਿਨ ਪੌਢੇ ਸਹਿਜ ਸੁਭਾਏ। ਰੁਤ ਗ੍ਰੀਖਮ ਮਹਿੰ ਘਾਮ ਬਿਸਾਲਾ। ਛਿਰਕਨੋ ਜਲ ਸੀਤਲ ਕਰਿ ਸਾਲਾ ॥੩੮॥ ਚਾਂਪਤਿ ਪਦ ਜੁਗ ਸਾਈਂ ਦਾਸ। ਰਾਮੋ ਬਿਜਨਾ ਕਰਤਿ ਹੁਲਾਸ। ਮ੍ਰਿਦੁਲ ਸੇਜ ਪਰ ਸਤਿਗੁਰ ਥਿਰੇ। ਇਸ ਪ੍ਰਕਾਰ ਕੌਤਕ ਤਬਿ ਕਰੇ:–॥੩੯॥ ਲਾਦੀ ਖੇਪ ਏਕ ਸੌਦਾਗਰ। ਭਰਿ ਜਹਾਜ ਠੇਲਨੋ ਵਿਚ ਸਾਗਰ। ਗਮਨਨੋ ਕਿਸ ਟਾਪੁ ਹਿਤ ਜਾਨੈ। ਜਲ ਅਗਾਧ ਮਹਿੰ ਕਰਤਿ ਪਯਾਨੈ ॥ ੪੦ ॥ ਕੇਤਿਕ ਦੂਰ ਗਯੋ ਚਲਿ ਸੋਇ। ਬਾਂਛਤਿ ਚਿਤ ਪਹੁੰਚਨਿ ਦ੍ਰਤ[1] ਹੋਇ। ਉਠਹਿੰ ਤਰੰਗ ਉਤੰਗ ਬਿਲੰਦ[2]। ਜਲ ਕੇ ਜੀਵ ਭਯਾਨਕ ਬ੍ਰਿੰਦ ॥ ੪੧ ॥ ਤਹਾਂ ਬਿਘਨ ਐਸੇ ਕੁਛ ਭਯੋ। ਚਲਤਿ ਜਹਾਜ ਅਟਕ ਤਹਿੰ ਗਯੋ। ਚਲਹਿ ਨ, ਜਤਨ ਕਰਤਿ ਸਭਿ ਹਾਰੇ। ਭੇ ਨਿਰਾਸ ਲਾਚਾਰ ਬਿਚਾਰੇ ॥ ੪੨ ॥ ਸਭਿ ਕਿਛ ਤਜਾਗ ਪਰੇ ਗੁਰ ਸ਼ਰਨਾ। 'ਰੱਛਹੁ ਆਇ, ਆਪ ਕੋ ਪਰਨਾ[3]'। ਜਹਾਂ ਸਹਾਇਕ ਹੋਤਿ ਨ ਕੋਈ। ਤਹਿੰ ਸਿੱਖਨਿ ਕੇ ਪਾਲਿਕ ਹੋਈ ॥੪੩॥ ਕਾਰਜ ਕਰਹੁ ਸੁਧਾਰਨਿ ਸਾਰੇ। ਇਸ ਪ੍ਰਕਾਰ ਨਿਤ ਬਿਰਦ ਤੁਹਾਰੇ'। ਸ਼੍ਰੀ ਹਰਿ-ਗੋਬਿੰਦ ਸੰਕਟ ਜਾਨਾ। ਪਹੁੰਚੇ ਤਤਛਿਨ ਮਹਿੰ ਭਗਵਾਨਾ ॥੪੪॥ ਲਾਇ ਸਿਕੰਧ ਚਲਾਇ ਜਹਾਜਾ। ਨਿਜ ਸਿਖ ਕੇ ਪੂਰਨ ਕਿਯ ਕਾਜਾ। ਰਾਮੋ ਆਦਿਕ ਦਾਸ ਜਿ ਔਰ। ਜਾਨੈਂ–ਗੁਰ ਸੁਪਤੇ ਇਸ ਠੌਰ–॥੪੫॥ ਚਹੁੰਦਿਸ਼ਿ ਫਿਰਤੀ ਬਿਜਨਾ ਕਰਤੀ। ਸ੍ਵੇਦ ਨ ਹੋਇ ਪ੍ਰੇਮ ਕੋ ਧਰਤੀ। ਜਬੈ ਸਿਰਾਨੇ ਦਿਸ਼ਿ ਕੋ ਆਈ। ਕੇਸ ਛੁਟੇ[4] ਗੁਰ ਕੇ ਦਰਸਾਈ ॥੪੬॥ ਤਿਨ ਤੇ ਨਿਚੁਰਤਿ ਨੀਰ ਘਨੇਰਾ। ਅਚਰਜ ਭਈ ਹੇਰਿ ਤਿਸ ਬੇਰਾ। ਪਤਿ ਸੋਂ ਉਚਰਤਿ 'ਇਹ ਕਯਾ ਭਯੋ ?। ਇਤੋ ਸ੍ਵੇਦ ਕਿਮ ਸਿਰ ਤੇ ਗਯੋ' ॥ ੪੭ ॥ ਬਹੁਰ ਕਹਤਿ 'ਇਹ ਸ੍ਵੇਦ ਨ ਅਹੈ। ਨੀਰ ਅਧਿਕ ਕੇਸਨ ਤੇ ਬਹੈ। ਕਯਾ ਕਾਰਨ, ਭਾਖਨੋ ਨਹਿੰ ਜਾਈ'। ਸਾਈਂ ਦਾਸ ਸੁ ਬਾਤ ਸੁਨਾਈ ॥੪੮॥ 'ਅਬਿ ਸਾਗਰ ਬਿਚਰੇ ਗੁਰ ਆਏ। ਸਿਖ ਜਹਾਜ ਅਟਕਨੋ ਸੁ ਲੰਘਾਏ। ਭੂਸ਼ਨਿ ਰਹਹੁ ਸੇਵ ਕਹੁ ਠਾਨਹੁ। ਨਹਿੰ ਊਚੇ ਮੁਖ ਬਾਕ ਬਖਾਨਹੁ' ॥ ੪੯ ॥ ਤਬਿ ਸਤਿਗੁਰ

---

[1]ਛੇਤੀ। [2]ਬੜੀਆਂ ਉੱਚੀਆਂ ਲਹਿਰਾਂ ਉੱਠਣ। [3]ਆਸਰਾ ਹੈ। [4]ਕੇਸ ਖੁਲ੍ਹੇ ਹੋਏ। ਇਸ ਤੋਂ ਪ੍ਰਤੱਖ ਹੈ ਕਿ ਸਾਰੇ ਗੁਰੂ ਸਾਹਿਬ ਕੇਸਾਧਾਰੀ ਸਨ।

ਹੋਏ ਸਵਧਾਨਾ। ਉਠਿ ਕਰਿ ਬੈਠੇ ਬਾਕ ਬਖਾਨਾ। 'ਸਾਈਂ ਦਾਸ ਜੁ ਬਾਤ ਬਤਾਈ। ਸ਼ਕਤਿ ਇਤੀ ਕਿਤ ਤੇ ਤੈਂ ਪਾਈ?'॥੫੦॥ ਹਾਥ ਜੋਰਿ ਬੋਲਨ ਬਡਭਾਗੀ। 'ਤੁਮਰੀ ਸੇਵਾ ਮਹਿੰ ਮਤਿ ਪਾਗੀ। ਪਦ ਰਜ ਕੀ ਮੁਖ ਆਂਖਨਿ ਲਾਈ। ਸੀਤ ਪ੍ਰਸਾਦਿ ਆਪ ਕੋ ਖਾਈ ॥ ੫੧ ॥ ਕਰਹਿ ਪ੍ਰੇਮ ਸੋਂ ਇਤੀ ਜੁ ਸੇਵਾ। ਇਸ ਬਿਧਿ ਹੁਇਂ ਪ੍ਰਸੰਨ ਗੁਰ ਦੇਵਾ। ਬਹੁਰੋ ਵਸਤੁ ਨ ਐਸੀ ਕੋਇ। ਜੋ ਸਿਖ ਤੁਮਰੋ ਲਹੈ ਨ ਸੋਇ ॥ ੫੨ ॥ ਰਾਵਰ ਕੀ ਕਰੁਨਾ ਸਭਿ ਭਈ। ਅਪਰ ਕਹਾਂ ਤੇ ਹਮ ਨੇ ਲਈ'।ਸੁਨਿ ਪ੍ਰਸੰਨ ਸ਼੍ਰੀ ਹਰਿ ਗੋਵਿੰਦਾ'ਸਫਲ ਭਈ ਤੁਮ ਸੇਵ ਬਿਲੰਦ' ॥ ੫੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸਾਈਂਦਾਸ ਪ੍ਰਸੰਗੋ' ਕਥਨੰ ਨਾਮ ਅਸ਼ਟਤ੍ਰਿੰਸਤੀ ਅੰਸੂ ॥ ੩੮ ॥

੩੯. [ਸ਼੍ਰੀ ਅੰਮ੍ਰਿਤਸਰ ਜੀ ਆਉਣਾ]।

ਦੋਹਰਾ ॥ ਗਮਨ ਕਰਨ ਕੋ ਸੁਧਾਸਰ ਸਿਮਰਤਿ ਉਰ ਮਹਿੰ ਨੀਤ।–ਚਹਾਂਤ ਦੇਖਿਬੋ ਹਮਹਿ ਕੋ ਸਭਿ ਸਿੱਖਨਿ ਕੋ ਪ੍ਰੀਤ[1] –॥ ੧ ॥ ਚੌਪਈ ॥ ਇਕ ਦਿਨ ਮਾਤ ਗੰਗ ਕੇ ਪਾਸ। ਚਲਿਬੋ ਨਗਰ ਪ੍ਰਸੰਗ ਪ੍ਰਕਾਸ਼। 'ਬਹੁ ਦਿਨ ਬੀਤੇ ਤਜਨੋ ਸਥਾਨਾ। ਕਰਹਿੰ ਪ੍ਰਤੀਖਨ ਸਿੱਖ ਮਹਾਨਾ' ॥ ੨ ॥ ਸੁਨਿ ਜਨਨੀ ਆਨੰਦ ਕਰਿ ਕਹਨੋ। 'ਸੁਨਹੁ ਪੁੱਤ੍ਰ! ਮਮ ਚਿਤ ਅਤਿ ਚਹਨੋ। ਅਧਿਕ ਥਾਸ ਨਿਜ ਪੁਰਿ ਬਨਿ ਆਵੈ।ਅਬਿ ਚਲਿਬੋ ਸਭਿ ਕੇ ਮਨ ਭਾਵੈ'॥੩॥ ਕਰਿ ਮਸਲਤ ਮਾਤਾ ਕੇ ਸਾਥ। ਨਿਕਸੇ ਵਹਿਰ ਬੈਠਿ ਕਰਿ ਨਾਥ। ਬਿਧੀਏ ਅਰੁ ਜੇਠੇ ਸੰਗ ਭਾਖਾ। 'ਪਿਖਨਿ ਸੁਧਾਸਰ ਕੀ ਅਭਿਲਾਖਾ' ॥ ੪ ॥ ਸੁਨਿ ਦੋਨਹੁ ਹਰਖੇ ਕਹਿ ਬਾਨੀ।'ਹਮਰੇ ਮਨ ਕੀ ਹੀ ਤੁਮ ਜਾਨੀ। ਪਠਹਿੰ ਤਹਾਂ ਤੇ ਸਿੱਖ ਸੰਦੇਸਾ।–ਸਤਿਗੁਰ ਬਿਰਮ ਰਹੇ ਪਰਦੇਸ਼ਾ ॥ ੫ ॥ ਕਰਿ ਕਰਿ ਬਿਨਤੀ ਜਨੋਂ ਕਨੋਂ ਆਨਹੁ। ਇਹ ਉਪਕਾਰ ਸੁ ਹਮ ਪਰ ਠਾਨਹੁ–। ਕਰੀ-ਯਹਿ ਤਮਾਰੀ ਬਿਲਮ ਬਿਸਾਰੇ। ਨਿਜ ਸਿੱਖਨਿ ਕੀ ਕਰਹੁ ਸੰਭਾਰੇ' ॥ ੬ ॥ ਗੁਰੁ ਉਚਰਨੋ 'ਸਭਿ ਕੋ ਕਹਿ ਦੀਜੈ। ਪ੍ਰਾਤਿ ਕੂਚ ਹੈ ਤਮਾਰੀ ਕੀਜੈ'। ਸੁਨਿ ਜੇਠੇ ਨੈ ਸਭਿ ਸੋਂ ਕਹਨੋ। 'ਚਲਨਿ ਪ੍ਰਾਤ ਸੋਂ ਸਤਿਗੁਰੁ ਚਹਨੋ' ॥੭॥ ਸੁਨਿ ਪ੍ਰਸਥਾਨ ਸਕਲ ਹਰਖਾਏ। ਸਭਿ ਵਾਹਿਨ ਕੋ ਤਮਾਰਿ ਕਰਾਏ। 'ਚਲਹੁ ਸੁਧਾਸਰ, ਹਮਹਿੰ ਨਿਹਾਰੈਂ'। ਮਿਲਿ ਆਪਸ ਮਹਿੰ ਹਰਖ ਉਚਾਰੈਂ ॥ ੮ ॥ ਪਰੀ ਨਿਸਾ ਗੁਰ ਪਲੰਘ ਸੁਹਾਏ। ਤਬਿ ਦੰਪਤਿ ਚਲਿ ਕਰਿ ਨਿਯਰਾਏ[2]। 'ਕਰਹੁ ਪ੍ਰਭੂ ਕੈਸੇ ਅਬਿ ਤਮਾਰੀ। ਕੌਨ ਖੁਨਾਮੀ ਪਿਖੀ ਹਮਾਰੀ ॥ ੯ ॥

[1]ਪ੍ਰੀਤ ਹੈ ਸਾਡੇ ਨਾਲ। [2]ਨੇੜੇ ਆਏ।

ਅਪਨੇ ਜਾਨਹੁ ਦੇਹੁ ਬਤਾਇ। ਭਈ ਭੂਲ ਸੋ ਲੇਂ ਬਖ਼ਸ਼ਾਇ। ਕੈ ਹਮਰੇ ਪਰਵਾਰ ਮਝਾਰਾ। ਤੁਮ ਨਰ ਸੋਂ ਕਟੁ ਬਾਕ ਉਚਾਰਾ॥ ੧੦ ॥ਭਈ ਨ ਕੋ ਛੁਮਰੀ ਮਨ ਭਾਈ। ਜਿਸ ਤੇ ਔਚਕ ਕੀਨਿ ਚਢਾਈ'। ਸੁਨਿ ਸਤਿਗੁਰ ਬੋਲਤਿ ਮੁਸਕਾਏ। 'ਪ੍ਰੇਮ ਤੁਮਾਰੋ ਪਿਖਿ ਚਲਿ ਆਏ ॥ ੧੧ ॥ ਚਿਰੰਕਾਲ ਬੀਤਨੋ ਪੁਰਿ ਤਜਨੋ। ਸ਼੍ਰੀ ਹਰਿਮੰਦਰ ਕੋ ਨਹਿੰ ਜਜਨੋ। ਲਿਖਿ ਲਿਖਿ ਪਠਹਿੰ ਸਿੱਖ ਅਰਦਾਸ। ਜਿਨ ਕੈ ਨਿਸ ਦਿਨ ਪ੍ਰੇਮ ਪ੍ਰਕਾਸ਼॥ ੧੨ ॥ ਬਡੇ ਗੁਰਨਿ ਕੇ ਸੰਗੀ ਰਹੇ। ਉਚਿਤ ਅਦਬ ਕੇ ਹਮ ਕੋ ਅਹੈ। ਜਿਨ ਕੋ ਕਹਨੋ ਹਟਹਿ ਨਹਿੰ ਮੋ ਤੇ। ਉੱਤਮਤਾ[1] ਕਹੀਯਹਿ ਕਯਾ ਤੋ ਤੇ ॥ ੧੩ ॥ ਇਸ ਹਿਤ ਕੁਛ ਅਚਾਨਕ ਜਾਨਹੁ। ਤੁਮ ਦੰਪਤਿ ਅਬਿ ਸਭਿ ਸੁਖ ਠਾਨਹੁ। ਜਨਮ ਮਰਣ ਕੋ ਮਿਟਨੋ ਸੰਦੇਹੁ।ਸਿਮਰਹੁ ਸੱਤਿਨਾਮ ਬਿਧਿ ਏਹੁ॥ ੧੪ ॥ ਕਿਤਿਕ ਬਰਖ ਮੈਂ ਪੁਨ ਇਹ[2] ਆਵਨਿ। ਕਰਹਿੰ ਬਿਲਾਸ ਇਹਾਂ ਮਨ ਭਾਵਨਿ। ਅਬਿ ਤੁਮ ਸਦ ਹੀ ਸੰਗ ਹਮਾਰੇ। ਨਹੀਂ ਕਰਹਿੰ ਨਿਜ ਤੇ ਕਬਿ ਨਯਾਰੇ'॥੧੫॥ਇੱਤਯਾਦਿਕ ਕਹਿ ਧੀਰਜ ਦਈ। ਦੰਪਤਿ ਆਇਸੁ ਸਿਰ ਧਰਿ ਲਈ। ਬਿਨ ਅਨੁਸਾਰ ਨ ਬੋਲੈ ਹੋਰਿ[3]। ਉਠੇ ਨਮੋ ਕਰਿ ਸੁਪਤੇ ਫੇਰ ॥੧੬॥ ਰਾਤਿ ਜਥਾ ਸੁਖ ਸਕਲ ਬਿਤਾਈ। ਪ੍ਰਾਤਿ ਹੋਤਿ ਗੁਰ ਕੀਨਿ ਚਢਾਈ। ਹਿਤ ਸਨਮਾਨ ਸੰਗ ਕੁਛ ਆਏ। ਕਹਿ ਬਹੁ ਬਾਰ ਬਹੁਰ ਠਹਿਰਾਏ ॥ ੧੭ ॥ ਬਿਛੁਰਤਿ ਰਾਮੋ ਬੰਦਨ ਕੀਨਿ। ਸਾਈਂਦਾਸ ਨਿਮਜੋ ਥਨਿ ਦੀਨਿ। ਗੰਗਾ ਮਾਤ ਚਢੀ ਤਬਿ ਸਨੈਦਨਿ। ਦੋਨਹੁ ਕਰੀ ਜਾਇ ਪਦ ਬੰਦਨ ॥੧੮॥ ਆਸ਼ਿਖ ਦੈ ਆਗੇ ਕਹੁ ਚਲੀ। ਪੁਨ ਦਮੋਦਰੀ ਕੇ ਸੰਗ ਮਿਲੀ। ਦੰਪਤਿ ਜੰਪਤਿ[4] ਦੈ ਕਰ ਬੰਦ। 'ਤੂੰ ਜਨਮੀ ਜਗ ਭਾਗ ਬਿਲੰਦ ॥ ੧੯ ॥ ਮਾਤ ਪਿਤਾ ਕੋ ਬੰਸ ਉਧਾਰਾ। ਤੁਝ ਕਰਿ ਭਾ ਸਨਬੰਧ ਹਮਾਰਾ। ਭਏ ਕ੍ਰਿਤਾਰਥ ਤੁਵ ਉਪਕਾਰਾ। ਯਾਂਤੇ ਬੰਦਨ ਬਾਰੰਬਾਰਾ ॥ ੨੦ ॥ ਗੁਰ ਤੇ ਜੋਠੋ ਪੁੱਤ੍ਰ ਉਪਾਯੋ।ਅਧਿਕ ਭਾਗ ਤੁਵ ਭਾਲ ਸੁਹਾਯੋ'।ਸ਼੍ਰੀ ਗੁਰਦਿੱਤੇ ਕਹੁ ਲੈ ਗੋਦ। ਬਾਰਿ ਬਾਰਿ ਪਿਖਿ ਹੋਤਿ ਪ੍ਰਮੋਦ॥੨੧॥ ਕਹਿ ਦਮੋਦਰੀ'ਗੁਰਨਿ ਪ੍ਰਤਾਪ। ਦਾਸੀ ਜਾਨਿ ਕਰੀ ਮੁਹਿ ਆਪ। ਤਿਨ ਕੀ ਕ੍ਰਿਪਾ ਜਾਸ ਪਰ ਹੋਇ। ਸੁਖ ਬਡਿਆਈ ਪ੍ਰਾਪਤਿ ਸੋਇ ॥੨੨॥ ਦੀਪਮਾਲ ਵੈਸਾਖੀ ਆਦਿ।

[1]ਉਨ੍ਹਾਂ (ਬਾਬੇ ਬੁੱਢੇ ਆਦਿਕਾਂ) ਦੀ ਉੱਤਮਤਾਈ। [2]ਏਥੇ। [3](ਰਜ਼ਾ ਗੁਰੂ ਜੀ ਦੀ) ਵੇਖਕੇ (ਕਿ ਟੁਰਨ ਦੀ ਹੈ, ਕੋਈ ਗੱਲ) ਪ੍ਰਤਿਕੂਲਤਾ ਦੀ ਨਾ ਕਹੀ। [4]ਬਿਨੈ ਕੀਤੀ।

ਮਿਲਹੁ ਆਨਿ ਕਰਿ ਲਿਹੁ ਅਹਿਲਾਦ[1]। ਗਲ ਸੋਂ ਮਿਲਿ ਕਰਿ ਹੋਇਸਿ ਨਮਾਰੀ। ਬਹੁਰ ਨਾਨਕੀ ਨਿਕਟਿ ਪਧਾਰੀ॥੨੩॥ਨਮੋ ਕਰਤਿ ਕੋ ਪਕਰਿ ਹਟਾਈ। ਲੈ ਰਾਮੋ ਗਰ ਸੰਗ ਮਿਲਾਈ। ਕਹਿ ਸੁਨਿ ਬਚਨ ਪ੍ਰੇਮ ਕੋ ਮੁਰੀ। ਆਂਸੂ ਢਰਤਿ ਬਿਲੋਕਤਿ ਖਰੀ॥ ੨੪ ॥ਦੋਨਹੁ ਡੋਰੇ ਸੰਗ ਮਿਲਾਇ। ਤਬਿ ਸਮੈਦਨ ਗੰਗਾ ਚਲਿਵਾਇ। ਬਲੀ ਤੁਰੰਗਨ ਗੁਰੂ ਅਰੋਹੇ। ਮਹਾਂ ਬੇਗ ਤੇ ਗਮਨਤਿ ਸੋਹੇ ॥ ੨੫ ॥ ਸੰਗ ਪਵੰਗਮ ਜੋਧਾ ਚਵੈ । ਚਲਹਿੰ ਪਿਛਾਰੀ ਆਨੰਦ ਬਢੈ। ਪੰਥ ਉਲੰਘਨੋ ਕੇਤਿਕ ਹੇਰਾ । ਦੁਆਦਸ਼ ਕੋਸ ਕਰਨੋ ਚਲਿ ਡੇਰਾ ॥ ੨੬ ॥ ਜਥਾ ਜੋਗ ਕਰਿ ਖਾਨ ਰੁ ਪਾਨਾ। ਨਿਸ ਬਿਤਾਇ ਹੋਏ ਸਵਧਾਨਾ। ਕਰਤਿ ਅਖੇਰ ਗੁਰੂ ਮਗ ਚਾਲੇ। ਪਾਛੇ ਸਭਿ ਕੋ ਗੰਗ ਸੰਭਾਲੇ ॥੨੭॥ ਗਮਨੇ ਡੇਰਾ ਕੂਚ ਕਰਾਇ। ਇਸੀ ਪ੍ਰਕਾਰ ਚਲੇ ਮਗ ਜਾਇੰ। ਆਇ ਤਰਨ ਤਾਰਨ ਕੋ ਥਾਨ। ਟਿਕੇ ਨਿਸਾ ਮਹਿੰ ਗੁਰ ਭਗਵਾਨ ॥੨੮॥ ਸੁਤ ਕੋ ਲੈ ਕਰਿ ਗੋ ਦਰਬਾਰਾ। ਬੰਦਨ ਕਰਿ ਪ੍ਰਸਾਦਿ ਬਰਤਾਰਾ। ਕਰੀ ਪ੍ਰਦਛਨਾ ਫਿਰ ਕਰਿ ਸਾਰੇ। ਪੁਨ ਬਿਸਰਾਮੇ ਨਿਸਾ ਗੁਜ਼ਾਰੇ॥੨੯॥ਦੇਖਿ ਪ੍ਰਾਤਿ ਗੁਰ ਕੀਨਿ ਚਢਾਈ। ਪ੍ਰਥਮ ਸੁਧਾਸਰ ਸੁਧਿ ਪਹੁੰਚਾਈ। ਤਬਿ ਪੁਰਿ ਪਾਈ ਸਾਗਰ ਸ਼ੋਭਾ। ਉਮਗੋ ਨਰ ਜਨ ਥਾਢਨੋ ਛੋਭਾ[1]॥੩੦॥ਬਸਤ੍ਰ ਬਿਭੂਖਨ ਪਹਿਰਤਿ ਨਾਰੀ।ਹਿਤ ਆਦਰ ਕੋ ਮਿਲਿਨਿ ਅਗਾਰੀ। ਬੀਥਨ[2] ਚਲੀ ਪ੍ਰਕਾਸ਼ ਛਬੀਲਾ। ਸੋਹਤਿ ਜਨੋਂ ਬੜਵਾਨਲ ਕੀਲਾ[3] ॥ ੩੧ ॥ ਨਗਰ ਮਿਰਜਾਦ ਸੁ ਬੇਲਾ ਠਾਹਰ[4]। ਨਰ ਜਲ ਨਿਕਸੇ ਫੈਲਤਿ ਬਾਹਰ। ਸ਼੍ਰੀ ਹਰਿਗੋਬਿੰਦ ਚੰਦ ਮਨਿੰਦ। ਪਿਖਨੋ ਪਰਬ ਮਹਿੰ ਧਰਨੋ ਅਨੰਦ ॥੩੨॥ ਸਿਖ ਪਹੁੰਚੇ ਇਕ ਕੋਸ ਅਗਾਰੀ। ਗੁਰੂ ਦਰਸ਼ਨ ਕਰਿ ਬੰਦਨ ਧਾਰੀ। ਲੈ ਲੈ ਜਥਾ ਸ਼ਕਤਿ ਪਰਸਾਦਿ। ਅਰਪਤਿ ਗੁਰੂ ਕੋ ਧਰਿ ਅਹਿਲਾਦ ॥ ੩੩ ॥ ਕੁਸ਼ਲ ਬੂਝ ਆਗੇ ਕੋ ਚਲੇ। ਤਬਿ ਗੁਰਦਾਸ ਆਦਿ ਸਭਿ ਮਿਲੇ। ਬ੍ਰਿਧ ਸੋਂ ਪ੍ਰਥਮ ਪਠਨੋ ਕਹਿ ਐਸੇ। 'ਕਰਹੁ ਨ ਖੇਦ ਰਹਹੁ ਤੁਮ ਬੈਸੇ॥ ੩੪ ॥ਹਮ ਆਵੈਂਗੇ ਨਿਕਟ ਤੁਮਾਰੇ। ਸ਼੍ਰੀ ਹਰਿਮੰਦਰ ਦਰਸ ਨਿਹਾਰੇ[1]। ਅਪਰ ਅਗਾਊ ਸਗਰੇ ਆਏ। ਪਿਖਿ ਪਿਖਿ ਸਤਿਗੁਰ ਕੋ ਹਰਖਾਏ ॥ ੩੫ ॥ ਜਥਾ ਜੋਗ ਸਭਿ ਬਚਨ ਉਚਾਰੇ। ਲੈ ਕਰਿ ਗਮਨੇ

[1]ਭਾਵ ਸਾਗਰ ਦਾ ਚੜ੍ਹਾਉ, ਜੁਆਰ। [2]ਗਲੀਆਂ ਵਿਚ। [3]ਬੜਵਾ ਅਗਨੀ ਦੀ ਲਾਟ। [4]ਨਗਰ ਦੀ ਹੱਦ (ਇਹ) ਕਿਨਾਰੇ ਦੀ ਥਾਂ ਹੈ (ਮਾਨੋ)।

ਸੰਗ ਅਗਾਰੇ। ਨਰ ਨਾਰੀ ਪੁਰਿ ਕੀ ਸਮੁਦਾਯਾ। ਮਿਲਤਿ ਆਇ ਸਭਿ ਸੀਸ ਨਿਵਾਯਾ॥੩੬॥ ਧਰਹਿੰ ਉਪਾਇਨ ਹੈਂ ਬਲਿਹਾਰੀ। 'ਧੰਨ ਆਜ ਕੀ ਘਰੀ' ਉਚਾਰੀ।'ਪੁੱਤ੍ਰ ਸਹਤ ਗੁਰ ਦਰਸ ਨਿਹਾਰਾ। ਹਮ ਸਭਿ ਕੇ ਹੈਂ ਭਾਗ ਉਦਾਰਾ' ॥੩੭॥ ਕਿਹ ਕੋ ਦੇਖਿ, ਬੋਲ ਕਿਹ ਸਾਥ। ਸਭਿਨਿ ਅਨੰਦਤਿ ਚਾਲੇ* ਨਾਥ। ਸ਼੍ਰੀ ਗੁਰੁਦਿੱਤਾ ਲੈ ਕਰਿ ਸੰਗ। ਗਮਨੇ ਸ਼੍ਰੀ ਦਰਬਾਰ ਉਮੰਗ ॥੩੮॥ ਪ੍ਰਥਮ ਅਕਾਲ ਤਖਤ ਕਹੁ ਬੰਦਤਿ। ਗਏ ਦਰਸ਼ਨੀ ਪੌਰ ਅਨੰਦਤਿ।ਸੀਸ ਨਿਵਾਇਰਿਦੇ ਅਨੁਰਾਗੇ।ਥਿਰੇ ਜਾਇ ਹਰਿ ਮੰਦਿਰ ਆਗੇ ॥ ੩੯ ॥ ਧਰਿ ਧਰਨੀ ਸਿਰ ਬੰਦਨ ਕੀਨਿ। ਸ਼੍ਰੀ ਅਰਜਨ ਸੁਤ ਮਹਾਂ ਪ੍ਰਬੀਨ। ਦਈ ਪ੍ਰਦਛਨਾ ਫਿਰ ਕਰਿ ਚਾਰੀ†। ਪੁਨ ਪ੍ਰਵਿਸ਼ੇ ਦਰਬਾਰ ਮਝਾਰੀ ॥੪੦॥ ਪਿਤਾ ਪਿਤਾਮੇ ਕੋ ਧਰਿ ਧਯਾਨ। ਹਾਥ ਜੋਰਿ ਅਭਿਬੰਦਨ ਠਾਨਿ। ਪੁਨ ਭਾਈ ਬ੍ਰਿਧ ਕੇ ਪਗ ਪਰੇ। ਕੁਸ਼ਲ ਪ੍ਰਸ਼ਨ ਦੁਹਿ ਦਿਸ਼ਿ ਤੇ ਕਰੇ ॥ ੪੧ ॥ ਸ਼੍ਰੀ ਗੁਰਦਿੱਤਾ ਕੋ ਪਗ ਪਾਇਵ। ਖਰੇ ਹੋਏ ਅਰਦਾਸ ਕਰਾਇਵ। ਇਮ ਮਨਾਇ ਕਰਿ ਗੁਰੂ ਬਡੇਰੇ। ਨਿਕਸੇ ਉਤਸਵ ਰਚੇ ਘਨੇਰੇ॥੪੨॥ਲਘੁ ਦੁੰਦਭਿ ਸ਼ਰਨਾਇ ਨਫੀਰੀ। ਬਜੇ ਬਾਜਿ ਧੁਨਿ ਉਠਤਿ ਗਹੀਰੀ। ਘਨ ਸਮ ਧਨ ਬਰਖਾ ਤਬਿ ਡਾਰੀ। ਗਾਵਤਿ ਚਲਤਿ ਨਾਗਰੀ ਨਾਰੀ ॥ ੪੩ ॥ ਕੋ ਢੋਲਕ ਕੋ ਜਾਤਿ ਬਜਾਵਤਿ। ਮੰਗਲ ਗੁਰੂ ਗ੍ਰਿਹ ਕੇ ਗਨ ਗਾਵਤਿ।ਜਿਸ ਜਿਸ ਥੀਥੀ ਸਤਿਗੁਰੁ ਜਾਇੰ। ਅੰਜੁਲ ਭਰਿ ਫੂਲਨਿ ਬਰਖਾਇੰ॥ ੪੪ ॥ ਇੱਤਯਾਦਿਕ ਮੰਗਲ ਕੋ ਠਾਨਤਿ। ਨਗਰ ਗਰੀ ਗੁਰੁ ਮੰਦ[1] ਪਯਾਨਤਿ। ਦੁਹਨਿ ਸਨੂਖਾ ਲੈ ਕਰਿ ਸੰਗ। ਤਿਮ ਹੀ ਪਾਛੇ ਗਮਨਤਿ ਰੰਗ ॥ ੪੫ ॥ ਬੋਲਤਿ ਜਾਤਿ ਨਕੀਬ ਅਗਾਰੀ। ਚਲਤਿ ਸੰਗ ਸਗਰੇ ਨਰ ਨਾਰੀ। ਭੀਰ ਮਹਾਂ ਗਰੀਅਨਿ ਕੋ ਮਾਹੂੰ। ਦਰਸ਼ਨਿ ਦੇਤਿ ਜਾਤਿ ਸਭਿ ਕਾਹੂੰ॥੪੬॥ ਗੰਗਾ ਮੰਗਲ ਸੰਗ ਉਮੰਗ। ਭਈ ਪ੍ਰਵੇਸ਼ ਨਿਕੇਤ ਉਤੰਗ। ਥਰ ਆਸਨ ਜਹਿੰ ਰੁਚਿਰ ਬਿਛਾਏ। ਆਸਤਰਨ ਬਹੁ ਮੋਲੇ ਛਾਏ ॥੪੭॥ ਪੌਤ੍ਰੇ ਸਹਤ ਸਨੂਖਾ ਲੀਨਿ। ਬੈਠੀ ਸਦਨ ਬਿਖੈ ਸੁਖ ਭੀਨ। ਪੁਰਿ ਨਾਰੀ ਗਨ ਦੇਤਿ ਵਧਾਈ। ਢੋਲਕ ਬਜਤਿ ਸੰਗ ਘਰਿ ਆਈ ॥ ੪੮ ॥ ਧਨ ਗਨ ਦੀਨਿ ਸਗਲ ਹਰਖਾਈ। ਸੁਧਾ ਸਮਾਨ ਆਸ਼ਿਖਾ ਗਾਈ। 'ਜੁਗੁ ਜੁਗੁ ਜੀਵਹੁ ਪੌਤ੍ਰ ਸੁਭਾਗ। ਰਹਹੁ ਸਦਾ ਗੁਰੁ ਪ੍ਰੇਮਹਿ ਪਾਗ'

[1]ਹੋਲੀ ਹੋਲੀ। *ਪਾ:—ਅਨੰਦ ਦੇ ਚਾਲੇ। †ਪਾ:—ਸਾਰੀ।

॥੪੯॥ਸ਼੍ਰੀ ਹਰਿਗੋਬਿੰਦ ਅਪਰ ਸਦਨ ਮੈਂ। ਬੈਠਿ ਬਿਰਾਜੇ ਤਹਿੰ ਗਨ ਜਨ ਮੈਂ। ਘਰ ਘਰ ਮਹਿੰ ਉਤਸਵ ਬਹੁ ਕਰਸੋ। 'ਸਤਿਗੁਰੁ ਆਏ ਮੁਦ ਮਨ ਭਰਸੋ' ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੋ 'ਸੁਧਾਸਰ ਆਗਵਨ' ਪ੍ਰਥਮੋ ਕਥਨੰ ਨਾਮ ਉਤ ਚਤਵਾਰਿੰਸਤੀ ਅੰਸੂ ॥ ੪੯ ॥

੪੦. [ਕੌਲਾਂ। ਪੈਂਦਾਖਾਨ]।

ਦੋਹਰਾ ॥ ਗੁਰੁ ਇਕੰਤ ਹੋਏ ਜਬਹਿ ਕੌਲਾਂ ਦਰਸ਼ਨ ਪਾਸ। ਆਈ ਅਤਿ ਮੋਦਤਿ ਰਿਦੈ ਪ੍ਰਵਿਸ਼ੀ ਤਾਸ ਅਵਾਸ॥ ੧ ॥ ਚੌਪਈ ॥ ਜਨੁ ਸੁਨਿ ਕਾਨ ਪ੍ਰਿਯ ਬਾਤਿ ਚਕੋਰੀ। ਦੌਰੀ ਨਿਕਟ ਚੰਦ ਕੀ ਓਰੀ। ਮਨਹੁ ਪ੍ਰੇਮ ਤੇ ਹ੍ਵੈ ਕਰਿ ਬੌਰੀ। ਕਮਲ ਖਿਰੇ ਪਰ ਆਵਤਿ ਭੌਰੀ॥ ੨ ॥ ਸੁੰਦਰ ਮੰਦਿਰ ਅੰਦਰ ਧਰੀਆ। ਕਰਿ ਦਰਸ਼ਨ ਚਰਨਨ ਪਰ ਪਰੀਆ। ਮਨਹੁੰ ਰੰਕ ਕਹੁ ਪ੍ਰਾਪਤਿ ਰਾਜੁ। ਮਨ ਮਹਿੰ ਗਿਨਤਿ–ਧੰਨ ਦਿਨ ਆਜੁ–॥੩॥ਕਮਲ ਬਿਲੋਚਨ ਤੇ ਜਲ ਡਾਰੈ। ਜਨੁ ਅਨੰਦ ਤੇ ਚਰਨ ਪਖਾਰੈ। ਹਾਥ ਜੋਰਿ ਸਨਮੁਖ ਗੁਰੁ ਬੈਸੀ। ਮੂਰਤਿ ਪਿਖੀ ਦਿਵਾਕਰ[1] ਜੈਸੀ ॥ ੪ ॥ ਕਮਲ ਬਿਲੋਚਨ ਬਿਕਸਤਿ ਜਾਤਿ। ਇਕ ਟਕ ਦੇਖਿ ਰਹੀ ਗੁਰੁ ਗਾਤਿ। ਪੂਰਬ ਤਪ ਕੋ ਫਲ ਸ਼ੁਭ ਪਾਯੋ। ਅਤਿ ਪ੍ਰਮੋਦ ਚਿਤ ਕਹਸੋ ਨ ਜਾਯੋ ॥ ੫ ॥ ਪ੍ਰੇਮਾਤੁਰ ਚਿਤ ਸਤਿਗੁਰੁ ਦੇਖੀ। 'ਕਹੁ ਕੌਲਾਂ! ਤਨ ਕੁਸ਼ਲ ਵਿਸ਼ੇਖੀ?। ਸਰਬ ਰੀਤਿ ਤੇ ਸੁਖ ਸੋਂ ਰਹੀ?'।ਸੁਨਿ ਮ੍ਰਿਦੁ ਬਾਕ ਆਪ ਪੁਨ ਕਹੀ॥੬॥ 'ਕ੍ਰਿਪਾ ਆਪ ਕੀ ਮੋ ਪਰ ਜਬਿ ਕੀ। ਪਦਵੀ ਕੁਸ਼ਲ ਲਹੀ ਮੈਂ ਤਬਿ ਕੀ। ਰਾਵਰਿ ਦਰਸ਼ਨ ਇੱਛਾ ਬਿਨਾ। ਰਿਦੇ ਮਨੋਰਥ ਉਠਹਿ ਨ ਅਨਾ ॥ ੭ ॥ ਰਹੀ ਉਡੀਕਤਿ ਨਾਮ ਅਧਾਰਾ[2]। ਰੁਚਿ ਸੋਂ ਅਚਸੋ ਨ ਕਬਹੁੰ ਅਹਾਰਾ। ਹੇਰਤਿ ਆਨਿ ਅਚਾਨਕ ਮੋਹੀ[3]। ਤਖਿ ਜਾਨਤਿ ਮੈਂ ਜਿਸ ਬਿਧਿ ਹੋਹੀ ॥ ੮ ॥ ਰਾਵਰ ਕੋ ਸੁਨਿ ਕਰਿ ਆਗਵਨੁ। ਤਤਛਿਨ ਤਨ ਹੋਯਹੁ ਮੁਦ ਭਵਨੁ। ਦਰਸ਼ਨ ਦਰਸਸੋ ਅਬਿ ਦੁਖ ਦਵਨੁ। ਸਦਾ ਰਿਦੇ ਮਹਿੰ ਬਾਸਹਿ ਜਵਨੁ[4]॥ ੯ ॥ ਸੁਨਿ ਗੁਰ ਕਹਸੋ 'ਕਰਸੋ ਹਿਤ ਤੋਰਾ। ਦਰਸ਼ਨ ਕਰਤਿ ਰਹੀ ਨਿਤ ਮੋਰਾ। ਤੌ ਕਿਮ ਬ੍ਰਿਹ ਸੰਕਟ ਅਸ ਧਾਰਾ। ਪ੍ਰਥਮ ਦੇਖਿ ਜੋ ਕਰਤਿ ਅਹਾਰਾ' ॥ ੧੦ ॥ ਕਹਤਿ ਭਈ 'ਨਿਸ਼ਚੈ ਇਹ ਅਹਸੋ। ਨਿਤ

---

[1]ਸੂਰਜ। [2]ਨਾਮ ਦੇ ਆਸਰੇ। [3]ਮੈਨੂੰ ਅਚਾਨਕ ਆਕੇ ਦੇਖਦੇ। [4](ਜੋ ਦਰਸ਼ਨ ਮੇਰੇ) ਰਿਦੇ ਵਿਚ ਸਦਾ ਵਸਦਾ ਹੈ।

ਦਰਸ਼ਨ ਕੋ ਮੈਂ ਇਮ ਲਹਨੋ। ਕਰਿ ਸ਼ਨਾਨ ਜਬਿ ਸਿਮਰਨ ਕਰਨੋ।
ਛਿਨਿਕ ਮਾਤ੍ਰ ਨਿਤ ਦਰਸ਼ ਨਿਹਰਨੋ॥੧੧॥ ਜਿਸਿ ਬਿਧਿ ਹੋਤੇ ਤੁਮ ਤਿਸ
ਕਾਲ।ਬੈਠੇ ਕੈ ਹਯ ਚਢੇ ਬਿਸਾਲ।ਜਸ ਪੋਸ਼ਿਸ਼,ਜਸ ਹੋਤਿ ਸੁਭਾਉ। ਤਿਸੀ
ਪ੍ਰਕਾਰ ਦਰਸ ਕੋ ਪਾਉਂ॥੧੨॥ਕਹਨਿ ਪਰਸਪਰ ਹੋਇਨ ਕੋਈ। ਜਿਯਤਿ
ਰਹੀ ਪਿਖਿ ਦਰਸ਼ਨ ਸੋਈ'। ਇੱਤਨਾਦਿਕ ਕਹਿ ਸੁਨਿ ਕਰਿ ਬੈਨ ।
ਉਰ ਅਨੰਦ ਪੁਨ ਗਮਨੀ ਐਨ ॥੧੩॥ ਖਾਨ ਪਾਨ ਕਰਿ ਸਤਿਗੁਰੁ ਫੇਰ।
ਸੁਪਤਿ ਜਥਾ ਸੁਖ ਸੁਖਦ ਬਡੇਰ। ਜਾਮ ਜਾਮਨੀ ਜਾਗੇ ਨਾਥ।ਸੌਚ ਸ਼ਨਾਨ
ਕੀਨਿ ਜਲ ਸਾਥ ॥ ੧੪॥ ਨਿਜ ਸਰੂਪ ਮਹਿੰ ਇਸਥਿਤ ਭਏ। ਧਯਾਨ
ਪਰਾਯਨ ਬੈਠਤਿ ਭਏ। ਦਿਨਕਰ ਉਦੈ ਪ੍ਰਕਾਸ਼ਨੋ ਸਾਰੇ। ਕਮਲ ਬਿਲੋ-
ਚਨ ਤਬਹਿ ਉਘਾਰੇ॥੧੫॥ਚੌਂਕੀ ਗਾਇ ਬਿਲਾਵਲ ਕੇਰੀ। ਆਇ ਆਇ
ਨਰ ਗਨ ਗੁਰੁ ਹੇਰੀ। ਬਡੋ ਦਿਵਾਨ ਲਗਨੋ ਗੁਰੁ ਤੀਰ। ਆਵਤਿ ਜਾਤ
ਨਰਨ ਕੀ ਭੀਰ॥੧੬॥ਸਗਰੇ ਪੁਰਿ ਮਹਿੰ ਰਵਣਕ ਹੋਈ। ਕਾਰਜ ਭਨਹਿੰ
ਸੁਨਹਿੰ ਸਭਿ ਕੋਈ। ਸੁਭਟਨਿ ਕੋ ਵਸਤ੍ਰ ਜੋ ਚਾਹੀ। ਜਾਚਤਿ ਪਾਵਤਿ
ਸਤਿਗੁਰੁ ਪਾਹੀ॥੧੭॥ ਜਾਮ ਦਿਵਸ ਲੌ ਬੈਠਨਿ ਕਰੈਂ। ਨਿਜ ਦਾਸਨਿ
ਕੀ ਬਾਛਾ ਪੁਰੈਂ। ਬਹੁਰ ਉਠਹਿੰ ਅਚਵਨ ਆਹਾਰਾ। ਅਨਿਕ ਪ੍ਰਕਾਰਨਿ
ਤਨਾਰਿ ਸੁਧਾਰਾ ॥੧੮॥ ਗਨ ਸਿੱਖਨਿ ਮਹਿੰ ਭੋਜਨ ਕਰੇ। ਨਾਨਾ ਭਾਂਤਿ
ਸੁ ਬਾਸਨ ਧਰੇ। ਸੂਖਮ ਚਾਵਰ ਸੂਪ[1] ਜਿ ਨਾਨਾ। ਗੋਧੂਮ ਚੂਨ[2] ਜੁ ਸੂਖਮ
ਠਾਨਾ ॥੧੯॥ ਬਿੰਜਨ[3] ਅਨਿਕ ਪ੍ਰਕਾਰ ਬਨੰਤੇ। ਸਿਖ ਸੰਗਤਿ ਸਭਿ ਬੈਠਿ
ਅਚੈਤੇ।ਦੇਗ਼ ਬਿਸਾਲ ਗੁਰੂ ਕੀ ਚਾਲੇ। ਭੁੰਚਹਿੰ ਸਕਲ ਆਨਿ ਜੁਗ ਕਾਲੇ
॥੨੦॥ਬਹੁਰ ਦੁਪਹਿਰੇ ਕਰਹਿੰ ਅਰਾਮ। ਟਿਕਹਿੰ ਇਕਾਂਤ ਆਪਨੇ ਧਾਮ।
ਚਤਰ ਘਟੀ ਤੇ ਉਠਹਿੰ ਪਿਛਾਰੀ।ਕਰਹਿੰ ਸੁਚੇਤਾ ਨਿਰਮਲ ਬਾਰੀ[4]॥੨੧॥
ਕਬਹਿ ਅਖੇਰ ਬ੍ਰਿੱਤ ਕੋ ਜਾਵਹਿੰ। ਸੁਭਟ ਸੰਗ ਚਢਿ ਕੈ ਫਿਰ ਆਵਹਿੰ।
ਬਿਰਹਿੰ ਅਕਾਲ ਤਖਤ ਕੇ ਥਾਨ। ਗਨ ਸੁਭਟਨਿ ਕੋ ਲਗਹਿ ਦਿਵਾਨ॥
੨੨॥ ਸਿੱਖ ਮਸੰਦ ਬ੍ਰਿੰਦ ਸਭਿ ਆਏ। ਬੰਦਨ ਕਰਿ ਕਰਿ ਧਨ ਅਰਪਾਏ।
ਦੇਸ਼ ਬਿਦੇਸ਼ਨਿ ਕੀ ਗੁਰੁ ਕਾਰਾ। ਆਵਹਿ ਦਿਨਪ੍ਰਤਿ ਦਰਬ ਹਜ਼ਾਰਾ ॥
੨੩ ॥ ਸਭਿ ਪੁਰਿ ਗ੍ਰਾਮਨ ਬਿਖੇ ਮਸੰਦ। ਗੁਰੁ ਕੋ ਦਰਬ ਬਟੋਰਹਿੰ ਬ੍ਰਿੰਦ।
ਪਸ਼ਚਮ ਬ੍ਰਿਖੈ ਬਿਲਾਇਤ ਮਾਂਹੀ। ਚਲਨੋ ਆਇ ਧਨ ਸਭਿ ਗੁਰੁ ਪਾਹੀ॥

[1]ਰਸੋਈ। [2]ਕਣਕ ਦਾ ਆਟਾ। [3]ਭੋਜਨ। [4]ਨਿਰਮਲ ਜਲ ਨਾਲ।

੨੪ ॥ ਪੂਰਬ ਦੱਖਣ ਉੱਤਰ ਸਾਰੇ। ਆਨਹਿੰ ਦਰਬ ਮਸੰਦ ਉਦਾਰੇ। ਦਿਨ ਕੇ ਚੌਥੇ ਪਹਿਰ ਦਿਵਾਨ। ਕਰਹਿੰ ਲਗਾਵਨਿ ਗੁਰੂ ਮਹਾਨ ॥੨੫॥ ਪ੍ਰਥਮ ਨਮਹਿ ਕਰਿ ਸ਼੍ਰੀ ਹਰਿਮੰਦਿਰ। ਚਤਰ ਪ੍ਰਦਛਣਾ ਦੈ ਕਰਿ ਸੁੰਦਰ। ਬੈਠਹਿੰ ਆਨਿ ਸਕਲ ਤਿਸ ਥਾਨ। ਸ਼੍ਰੀ ਹਰਿਗੋਵਿੰਦ ਜਹਾਂ ਸੁਜਾਨ ॥ ੨੬ ॥ ਗਾਇ ਰਬਾਬੀ ਬਾਬਕ[1]* ਰਾਗ। ਗੁਰੂ ਜੁਤਿ ਸਿੱਖ ਸੁਨਹਿੰ ਕਰਿ ਰਾਗ[2]। ਆਨਿ ਆਨਿ ਦਰਸਹਿੰ ਸਿਖ ਸਾਰੇ। ਪੂਰਹਿੰ ਮਨੋਰਥ ਕਾਂਖਾਵਾਰੇ॥ ੨੭ ॥ ਕੇਤਿਕ ਆਵਤਿ ਚਲਿ ਜੱਗਮਾਸੀ। ਕਿਤਿਕ ਮਮੋਖੀ[3] ਸਿਖ ਰਹਿੰ ਪਾਸੀ। ਸੇਵਾ ਕਰਹਿੰ ਪ੍ਰੇਮ ਤੇ ਘਨੀ।ਸੁਨਹਿੰ ਕਰਨ ਦੈ[4] ਜਿਮ ਗੁਰੂ ਭਨੀ॥ ੨੮॥ ਸੈਧਜਾ ਮਹਿ ਸੋਦਰ ਸੁਨਿ ਕਰਿ ਕੈ। ਭੋਗ ਪਰੈ ਤੇ ਸ਼ਰਧਾ ਧਰਿ ਕੈ। ਕਰਿ ਬੰਦਹਿੰ ਬੰਦਨ ਕਰਿ ਆਛੈ। ਬਹੁਰ ਚਲਹਿੰ ਸਤਿਗੁਰ ਕੇ ਪਾਛੈ ॥ ੨੯ ॥ ਬਡੀ ਪ੍ਰਦਛਨਾ ਸਰ ਕੀ ਦੇਹਿੰ। ਪੌਰ ਦਰਸ਼ਨੀ ਦਰਸ਼ਨ ਲੇਹਿੰ। ਅੰਤਰ ਕੀ ਪਰਕਰਮਾ ਕਰੈਂ। ਨੰਮ੍ਰੀ ਹੋਤਿ ਪ੍ਰੇਮ ਕੌ ਧਰੈਂ ॥ ੩੦ ॥ ਭਾਈ ਬ੍ਰਿਧ ਸਭਿ ਸਿਖ ਗੁਰਦਾਸ। ਗਾਵਤਿ ਚੌਂਕੀ ਸਬਦ ਪ੍ਰਕਾਸ਼। ਸਨੈ ਸਨੈ ਪ੍ਰਦੱਛਨਾ ਦੇਤੇ। ਸ਼ਬਦ ਪਢਤਿ ਸਮਝਤਿ ਸੁਖ ਲੇਤੇ ॥ ੩੧ ॥ ਦੇਖਤਿ ਭਏ ਪ੍ਰਸੰਨ ਬਿਲੰਦ। ਬਦਤਿ ਭਏ ਸ਼੍ਰੀ ਹਰਿਗੋਵਿੰਦ। 'ਧੰਨ ਬ੍ਰਿੱਧ ਭਾਈ ਸ਼ੁਭ ਰੀਤਿ†। ਕਰੀ ਸੁਧਾਸਰ[5] ਪਰ ਧਰਿ ਪ੍ਰੀਤਿ'॥ ੩੨ ॥ ਕਰੇ ਸਰਾਹਨਿ ਪੁਨ ਗੁਰੂਦਾਸ। 'ਅਹੋ ਧੰਨ ਬਡ ਪ੍ਰੇਮ ਪ੍ਰਕਾਸ਼'। ਪੁਨਹਿ ਜਾਮਨੀ ਮਹਿ ਗੁਰੂ ਜਾਵੈਂ। ਸੁਖ ਸਮੇਤ ਸ਼ੁਭ ਸਦਨ ਬਿਤਾਵੈਂ ॥ ੩੩ ॥ ਪੂਰਿ ਕਰਤਾਰ ਬਿਖੈ ਗਨ ਸੈਨਾ। ਪਠੀ ਬੁਲਾਇ ਪ੍ਰਥਮ ਗੁਨ ਐਨਾ। ਪੈਂਦੇਖਾਂ ਸਮੇਤ ਚਲਿ ਆਈ। ਗੁਰੂ ਆਗੈ ਸਭਿ ਗ੍ਰੀਵ ਨਿਵਾਈ॥ ੩੪ ॥ ਪ੍ਰਿਥਕ ਪ੍ਰਿਥਕ ਸੁਭਟਨਿ ਕੋ ਹੇਰਾ। ਬੂਝੀ ਕੁਸ਼ਲ ਸਭਿਨਿ ਤਿਸ ਬੇਰਾ। ਹਰਖਤਿ ਹੁਇ ਗਨ ਕਰਹਿੰ ਉਚਾਰੀ। 'ਅਖਿਲ ਅਨਾਮੈ[6] ਕ੍ਰਿਪਾ ਤੁਮਾਰੀ' ॥ ੩੫ ॥ ਪੁਨ ਤੁਰੰਗ[7] ਸ਼ੁਭ ਅੰਗ ਨਿਹਾਰੇ।'ਅਹੈਂ ਪੁਸ਼ਟ ਤਨ ਪ੍ਰਾਕ੍ਰਮ ਭਾਰੇ'।ਪੁਨ ਪੈਦੇਖਾਂ ਕੀ ਦਿਸ਼ਿ ਦੇਖਾ। ਜਿਸ ਕੋ ਡੀਲ ਸ਼ਰੀਰ ਵਿਸ਼ੇਖਾ ॥ ੩੬ ॥ ਪੂਰਬ ਤੇ ਛਿਉਢਾ ਹੁਇ ਗਯੋ। ਅਤਿ ਖ਼ੁਰਾਕ ਤੇ ਬਲ ਅਤਿ ਭਯੋ। ਬਡੇ ਪੁਸ਼ਟ ਭੁਜ-

[1]ਨਾਮ ਰਬਾਬੀ ਦਾ। [2]ਪ੍ਰੇਮ। [3]ਮੁਕਤੀ ਦੀ ਇੱਛਾ ਵਾਲੇ। [4]ਕੰਨ ਦੇਕੇ। [5]ਅੰਮ੍ਰਿਤਸਰ। [6]ਰੋਗ ਰਹਿਤ, ਸੁਖੀ। [7]ਘੋੜਿਆਂ ਦੇ। *ਪਾ:—ਸੁੰਦਰ।

†ਚੌਂਕੀ ਸਾਹਿਬ ਦੀ ਰੀਤ ਜੋ ਹੁਣ ਤਕ ਜਾਰੀ ਹੈ।

ਦੰਡ ਪ੍ਰਚੰਡ। ਮਨਹੁੰ ਕਰਭ[1]ਕੀ ਦੀਰਘ ਸੁੰਡ ॥ ੩੭ ॥ ਕਦ ਬਿਸਾਲ ਮਸੁ ਭੀਜਤਿ ਆਨਨ[2]। ਜਿਹ ਸਮਾਨ ਤਨ ਨਾਂਹਿ ਨ ਆਨਨ[3]। ਦੇਖਿ ਪ੍ਰਸੰਨ ਭਏ ਗੁਰ ਸਾਈਂ।–ਬਨਹਿ ਬਲੀ ਜੋਧਾ ਰਣ ਥਾਈਂ–॥੩੮॥ ਆਯੁਧ ਬਿੰਦਨਾ ਸਿੱਖਨਾ ਹੇਤੁ। ਬੋਲੇ ਸ਼੍ਰੀ ਸੋਢੀ ਕੁਲਕੇਤ। 'ਅਬਿ ਤੂੰ ਬਰਜ਼ਸ਼[4] ਕਰਹੁ ਸਦਾਈ। ਦਿਨ ਮੈਂ ਦੋਇ ਸਮੈ ਦਿਢਤਾਈ[5]॥ ੩੯॥ ਗੁਰੂ ਹੁਕਮ ਕੋ ਪਾਇ ਪਠਾਨ। ਦ੍ਵੈ ਮਣ ਕੀ ਮੁੰਗਰੀ ਧਰਿ ਪਾਨ। ਚਾਰ ਘਰੀ ਫੇਰਹਿ ਬਲ ਲਾਏ। ਧਰਿ ਧਰਨੀ ਪਰ ਲਤਿ ਉਠਾਏ ॥ ੪੦ ॥ ਬਾਰ ਬਾਰ ਬਹੁ ਬਾਲੇ[6] ਦੈ ਹੈ। ਸਿਰ ਪਰ ਆਨਿ ਭ੍ਰਮਾਵਨ ਕੈ ਹੈ। ਇਤ ਉਤਿ ਫੇਰਹਿ ਊਚ ਰੁ ਨੀਚੇ। ਕਰਹਿ ਉਛਾਰਨਿ ਗਹਿ[7] ਅਧ ਬੀਚੇ ॥੪੧ ॥ ਵਧਨੋ ਓਜ ਮੁੰਗਰੀ ਪਰ ਭਾਰੋ। ਇਤ ਉਤ ਭ੍ਰਮਤਿ ਸ਼ੀਘ੍ਰਤਾ ਧਾਰੋ। ਪੁਨ ਗੁਰ ਘਟ ਸਿਕਤਾ[8] ਭਰਿਵਾਏ। ਪੈਂਦੇ ਖਾਂ ਕੇ ਦੰਡ[9] ਬੰਧਾਏ ॥੪੨॥ ਬਹੁਰ ਭ੍ਰਮਾਵਤਿ ਮੁੰਗਰੀ ਭਾਰੀ। ਕਰਹਿ ਸ਼ੀਘ੍ਰਤਾ ਤਿਮ ਕਰ ਧਾਰੀ। ਬਾਲੇ ਕਰਹਿ ਨਿਕਾਸਨ ਘਨੇ। ਹੇਰਤਿ ਹੁਇ ਪ੍ਰਸੰਨ ਗੁਰੁ ਭਨੇ ॥੪੩॥ 'ਦਿਨ ਪ੍ਰਤਿ ਕਰੋ ਬੰਧਾਵਨਭਾਰ। ਜਨੋਂ ਜਨੋਂ ਲੌਂ ਭੁਜਦੰਡ ਸਹਾਰ[7]। ਬੰਧੇ ਬਾਹੁ ਕਲਸ ਲਟਕੰਤੇ। ਗਰੁਵੀ ਮੁੰਗਰੀ ਬਹੁਤ ਭ੍ਰਮੰਤੇ ॥੪੪॥ ਕੇਤਿਕ ਦਿਵਸ ਕਰਤਿ ਇਮ ਰਹਨੋ। ਦੇਖਿ ਹਮੇ ਸ਼੍ਰੀ ਗੁਰੁ ਤਬਿ ਕਹਨੋ। 'ਅਬਿ ਦ੍ਵੈ ਮੱਲ ਬਲੀ ਜੋ ਅਹੈਂ। ਦੋਨਹੁ ਭੁਜਦੰਡਨ ਕੋ ਗਹੈਂ[7] ॥੪੫॥ ਆਗਯਾ ਮਾਨਿ ਕਰਨਿ ਲਗਿ ਸੋਈ। ਮੱਲ ਗਹੇਂ ਭੁਜ ਲਟਕਹਿੰ ਦੋਈ। ਤਉ ਮੁੰਗਰੀ ਤਥਾ ਭ੍ਰਮਾਵੈ। ਕਰਹਿ ਸ਼ੀਘ੍ਰਤਾ ਬਲ ਅਜ਼ਮਾਵੈ ॥੪੬॥ ਹੇਰਿ ਹੇਰਿ ਬਿਸਮਹਿੰ ਨਰ ਸਾਰੇ। –ਇਸ ਕੇ ਸਮ ਔਰ ਨ ਬਲ ਭਾਰੇ–। ਦੋਨਹੁ ਕਾਲ ਦੰਡ ਕੋ ਪੇਲੇ[10]। ਸਭਿ ਤਨ ਭਾਰ ਹਾਥ ਪਰ ਮੇਲੇ[11] ॥੪੭॥ ਇਕ ਇਕ ਕਰ ਪਰ[12] ਥਿਰ ਹੁਇ ਜਾਇ। ਦਿਨ ਪ੍ਰਤਿ ਵਧਨੋ ਓਜ ਅਧਿਕਾਇ। ਸਿਪਰਨਿ ਕੋ ਕਰ ਗਹਿ[13] ਚੀਰਾਇ। ਸ਼੍ਰੀ ਫਲ ਫੋਰਹਿ ਦੰਡ ਦਬਾਇ[14] ॥੪੮॥ ਗਹੈ ਰਜਤ-ਪਣ[15] ਚੁਟਕੀ ਮਾਂਹਿ। ਹਰਫ ਮਿਟਾਵਤਿ ਮਲਿ ਕਰਿ ਤਾਂਹਿ। ਇੱਤਯਾ-

---

[1]ਹਾਥੀਦੇ ਬਚੇਦੇ। [2]ਮੁੱਛਾਂ ਤੇ ਦਾਹੜਾ ਫੁਟਰਿਹਾ ਹੈ ਮੁੱਖ ਤੇ। [3]ਹੋਰ ਕਿਸੇ ਦਾ ਨਹੀਂ। [4]ਕਸਰਤ[ਫ਼ਾ:, ਵਰਜ਼ਿਸ਼]। [5]ਤਕੜਾ ਹੋਕੇ। [6]ਮੁੰਗਲੀ ਦੇ ਫੇਰੇ। [7]ਫੜਕੇ। [8]ਘੜੇ ਰੇਤ ਦੇ। [9]ਬਾਹਾਂ ਨਾਲ। [10]ਡੰਡ ਕੱਢੇ। [11]ਸਾਰੇ ਸਰੀਰ ਦਾ ਭਾਰ ਹੱਥਾਂ ਤੇ ਲੈ ਲਵੇ। [12]ਫੇਰ ਇਕ ਇਕ ਹੱਥ ਤੇ.....। [13]ਢਾਲਾਂ ਨੂੰ ਹੱਥੀਂ ਫੜਕੇ। [14]ਨਰੇਲ ਤੋੜ ਦੇਵੇ ਬਾਂਹ ਦੇ ਭਾਰ ਨਾਲ ਦਬਾਕੇ। [15]ਰੁਪੱਯਾ।

ਦਿਕ ਨਿਤ ਅਚਰਜ ਕਰੈ। ਗੁਰ ਪ੍ਰਸੰਨਤਾ ਤਨੋਂ ਤਨੋਂ ਧਰੈਂ ॥੪੯॥ ਬਹੁ ਮੋਲੀ ਵਸਤੂ ਬਖਸ਼ੈਤੇ। ਧਨ ਗਨ ਦੇਤਿ, ਲੇਤਿ ਹਰਖੈਤੇ। ਇਸ ਕੀ ਕਥਾ ਕਹੈਂਗੇ ਫੇਰ। ਸੁਨਹੁ ਅਬਹਿ ਗੁਰੁ ਸਿੱਖਨਿ ਕੇਰਿ ॥ ੫੦ ॥ ਜਨੋਂ ਜਨੋਂ ਮਿਲੇ ਸੁਨਨੋ ਉਪਦੇਸ਼। ਲੇ ਗੁਰੁ ਮਤਿ ਕੋ ਕਟੇ ਕਲੇਸ਼। ਤਿਨ ਕੀ ਕਹੌਂ ਕਥਾ ਕੁਛ ਥੋਰੀ। ਸ਼ੋਭਾ ਸੁਨਹੁ ਮਹਾਂ ਰਸ ਬੋਰੀ[1] ॥ ੫੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਪੈਂਦੇ ਖਾਨ' ਪ੍ਰਸੰਗ ਬਰਨਨੰ ਨਾਮ ਚੱਤਵਾਰਿੰਸਤੀ ਅੰਸੂ ॥ ੪੦ ॥

੪੧. [ਸਿੱਖਾਂ ਦੇ ਪ੍ਰਸੰਗ। ਚਰਚਾ ਚਾਰ ਪ੍ਰਕਾਰ। ਵੇਦਾਂਤ। ਕੜਾਹ ਪ੍ਰਸ਼ਾਦ]।

ਦੋਹਰਾ ॥ ਦਰਗਾਹਾ ਭੰਡਾਰੀਆ ਸਿੱਖ ਹੁਤੋ ਮਤਿ ਧੀਰ। ਸ਼੍ਰੀ ਗੁਰ ਹਰਿ ਗੋਵਿੰਦ ਕੋ ਸੇਵਤਿ ਰਹਿ ਕਰਿ ਭੀਰ ॥੧॥ ਚੌਪਈ ॥ ਹਾਥ ਜੋਰਿ ਅਰਦਾਸ ਬਖਾਨੀ। 'ਸਿੱਖ ਕਰਹਿਂ ਚਰਚਾ ਗੁਰੁ ਬਾਨੀ। ਕਿਤਿਕ ਪਰਹਿਂ ਲਰ ਆਪਸ ਮਾਂਹੀ। ਨਿਜ ਨਿਜ ਅਰਥ ਹਟਨ ਦੇਂ ਨਾਂਹੀ'॥੨॥ ਸੁਨਿ ਸ਼੍ਰੀ ਹਰਿ ਗੋਵਿੰਦ ਉਚਾਰਾ। ਹੋਵਤਿ ਚਰਚਾ ਚਾਰਿ ਪ੍ਰਕਾਰਾ। ਗੁਰ ਸਿੱਖਨਿ ਕੋ ਚਹੀਅਤਿ ਦੋਇ। ਦੋਨਹੁੰ ਕੋ ਤਮਾਗਤਿ ਹੈਂ ਸੋਇ॥੩॥ ਇਕ ਇਹ ਚਰਚਾ –ਵਾਦ–ਕਹਾਵੈ।ਸ਼ਬਦ ਅਰਥ ਜੋ ਨਹਿਂ ਉਰਆਵੈ।ਕਰਹਿ ਪਰਸਪਰ ਬੂਝ-ਨਿ ਕਹਿਨੇ[2]।ਸੁਨਹਿਂ ਪ੍ਰੇਮ ਤੇ ਅਰਥ ਸੁ ਲਹਿਨੇ॥੪॥ ਦੂਜੀ ਚਰਚਾ–ਹੇਤ[3]– ਪਛਾਨ। ਨਿਜ ਬੁਧਿ ਮਹਿਂ ਸੋ ਕਰਤਿ ਬਖਾਨ[4]। ਸੁਨਤਿ ਦੂਸਰੇ ਮ੍ਰਿਦੁ ਬਚ ਕਹੈਂ।–ਇਹੁ ਨਹਿਂ ਅਰਥ ਅਪਰ ਬਿਧਿ ਅਹੈਂ[5]–॥੫॥ਸ਼ਬਦ ਅਰਥ[6] ਕਹਿ ਭਲੋ ਸੁਨਾਯੋ। ਸੁਨਨੋ ਜਥਾਰਥ ਤਿਹ ਮਨ ਭਾਯੋ। ਬਹੁਰੋ ਦੇ ਕਰਿ ਬੁੱਧ ਵਿਸ਼ੇਖ। ਕਰਹਿਂ ਆਪ ਤੈਸੇ ਸ਼ੁਭ ਦੇਖਿ॥੬॥ ਭਨਤਿ ਸੁਨਤਿ ਦੋਨਹੁੰ ਮਿਲਿ ਆਛੇ। ਨਿਰਨੇ ਹੋਇ ਅਰਥ ਜੋ ਪਾਛੇ।ਪੱਖ ਬਾਦ ਤਜਿ ਸੋ ਉਰਧਰੈਂ। ਆਪਸ ਮਹਿਂ ਸਰਾਹਨਾ ਕਰੈਂ ॥੭॥ ਇਸ ਤੇ ਆਇ ਨ ਉਸ ਤੇ ਸੁਨਨੋ। ਉਹ ਨਹਿਂ ਜਾਨੇ ਤੌ ਇਨ ਭਨਨੋ[7]*।ਦੋਨਹੁ ਕੋ ਗੁਨ ਮਿਲਿ ਕਰਿ ਭਯੋ। ਪ੍ਰੇਮ ਬਿਸਾਲ ਬਹੁਰ ਜੁਗ ਕਯੋ ॥੮॥ ਜਿਮ ਇਕ ਦੀਪਕ ਕਰੈ ਪ੍ਰਕਾਸ਼। ਰਹਹਿ ਅੰਧੇਰਾ ਪੀਛੇ ਤਾਸ। ਦੁਤੀਓ ਦੀਪਕ ਜੋ ਤਹਿਂ ਹੋਇ। ਪਾਛਲ ਤਮ ਦੁਨਹਨਿ ਕੋ ਖੋਇ ॥੯॥ ਜੋ ਇਕਲ ਹੀ ਅਰਥ ਬਖਾਨੈ। ਤਿਸ ਤੇ ਮਨ ਕੋ ਮਾਨ ਨ

[1]ਮਹਾਂ ਰਸ ਵਿਚ ਡੁੱਬੀ ਹੋਈ। [2]ਆਪਸ ਵਿਚ ਕਹਿਕੇ ਪੁਛ ਲੈਣਾ। [3]ਪਿਆਰ ਵਾਲੀ ਚਰਚਾ। [4]ਜੋ ਆਪਣੀ ਬੁੱਧੀ ਵਿਚ ਹੈ ਸੋ (ਸਿੱਖ) ਕਥਨ ਕਰਦਾ ਹੈ। [5]ਹੋਰਵੇਂ ਹਨ। [6]ਸ਼ਬਦ ਦਾ ਅਰਥ। [7]ਭਾਵ ਇਕ ਨੂੰ ਅਰਥ ਨ ਆਇਆ ਤਾਂ ਦੂਜੇ ਤੋਂ ਪੁਛ ਲਿਆ, ਦੂਸਰਾ ਨਹੀਂ ਜਾਣਦਾ ਤਾਂ ਪਹਿਲੇ ਨੇ ਕਹਿ ਦਿਤਾ।

*ਪਾ:–ਇਸ ਨੇ ਭਨਨੋ।

ਹਾਨੈ। ਲੇਹਿੰ ਸ਼ਬਦ ਰਸ ਮਿਲਿ ਕਰਿ ਦੋਇ। ਮਾਨ ਨ ਰਹੇ ਮਹਾਂ ਛਲ ਹੋਇ ॥ ੧੦ ॥ ਚਰਚਾ–ਜਲਪ–ਭੀਸਰੀ ਜਾਨਿ। ਜੋ ਨਿਜ ਮੁਖ ਤੇ ਕੀਨ ਬਖਾਨ। ਹੁਇ ਅਨਬਨ ਕੈ* ਬਨਜੋ ਕਹੈਂਤਿ[1]। ਨਹਿੰ ਦੂਸਰ ਉਰ ਬਿਖੈ ਲਹੈਂਤਿ॥੧੧॥ਤਿਸ ਪਰ ਦੋਨਹੁ ਬਾਦ[2] ਉਠਾਏ। ਨਿਜ ਨਿਜ ਪਖ ਪਰਿ ਜੁਗਤਿ[3] ਬਨਾਏ। ਅਨਿਕ ਪ੍ਰਮਾਣ ਆਨਿ ਦ੍ਰਿਢ ਕਰੈਂ। ਨਹਿੰ ਦੋ ਮਾਨਹਿੰ, ਨਹਿੰ ਮਨ ਧਰੈਂ ॥ ੧੨ ॥ ਜਸੋਂ ਕਸੋਂ ਅਰਥ ਆਪਨੋ ਮੰਡਹਿੰ[4]। ਰਿਸਹਿੰ ਪਰਸਪਰ ਪਰ ਕੋ ਖੰਡਹਿੰ[5]। ਲਰਹਿੰ ਕ੍ਰੋਧ ਤੇ, ਬੰਧਹਿ ਦ੍ਰੈਖ। ਜਰਹਿੰ ਰਿਦੇ ਸੁਨਿ ਜਸੁ ਕੋ ਦੇਖਿ[6]॥੧੩॥ਸੋ ਗੁਰੁ ਸਿੱਖ ਨ ਅੰਗੀਕਾਰਹਿੰ। ਨਿੰਮ੍ਰ ਨ ਮਨ ਹੁਇ ਬੈਰ ਬਿਕਾਰਹਿ[7]। ਚੌਥੀ ਚਰਚਾ ਹੋਤਿ–ਵਿਤੰਡਾ–। ਖੰਡਣ ਮਹਿੰ ਨਿਤ ਹੋਤਿ ਪ੍ਰਚੰਡਾ[8] ॥ ੧੪ ॥ ਅਪਨੀ ਮਤ ਵਿਸ਼ੇਸ਼ ਨਹਿੰ ਅਹੈ। ਨਹਿੰ ਮਾਨਹਿੰ ਜੇ ਦੂਸਰ ਕਹੈ। ਪਠਿਨਿਹਾਰ ਜੇ ਸਗਰੇ ਲੋਕ। ਦੁਖਹਿੰ ਅਧਿਕ ਭਿਨ ਜਬਹਿ ਬਿਲੋਕ॥੧੫॥ਇਹ ਭੀ ਸਤਿਗੁਰ ਕੇ ਸਿਖ ਤਜਾਗਹਿੰ। ਸਾਰ ਗਹੈਂ ਸ਼ੁਭ ਕੋ ਅਨੁਰਾਗਹਿੰ। ਕਿਸ ਕੋ ਮਨ ਕਬਿ ਨਹੀਂ ਦੁਖਾਵਹਿੰ। ਉਰ ਪ੍ਰਸੰਨਤਾ ਸਭਿਨਿ ਉਪਾਵਹਿੰ[9] ॥ ੧੬ ॥ ਸ਼੍ਰੀ ਮੁਖ ਤੇ ਸੁਨਿ ਕੈ ਸ਼ੁਭ ਬਾਨੀ। ਸਿੱਖਨਿ ਧਰਿ ਸ਼ਰਧਾ ਉਰ ਆਨੀ। ਇਕ ਜਮਾਲ ਜਿਹ ਨਾਮ ਸੁ ਆਖੋ। ਸ਼੍ਰੀ ਸਤਿਗੁਰ ਕੋ ਸੀਸ ਨਿਵਾਖੋ॥੧੭॥ਬੈਠਿ ਸਮੀਪ ਭਾਉ ਕੋ ਧਾਰਾ। ਲੇਤੋ ਭਯੋ ਪ੍ਰਸ਼ਾਦ ਬ੍ਰਤਾਰਾ। ਦੇਖਿ ਪ੍ਰਭਾ[10] ਸਤਿਗੁਰ ਕੀ ਮੋਹਾ॥ਸੁੰਦਰ ਸੀਤਲ ਸਸਿ ਸਮ ਸੋਹਾ[10]॥੧੮॥ਹਾਥ ਜੋਰਿ ਅਰਦਾਸਿ ਉਚਾਰੀ। 'ਮੈਂ ਅਬਿ ਆਯੋ ਸ਼ਰਨਿ ਤੁਮਾਰੀ। ਸਿੱਖ ਆਪਨੋ ਮੋਹਿ ਬਨਾਵੋ। ਸੁਖਦਾਨੀ ਉਪਦੇਸ਼ ਬਤਾਵੋ ॥ ੧੯ ॥ ਪੂਰਬ ਮਹਿਮਾ ਸੁਨੀ ਤੁਮਾਰੀ। ਅਬਿ ਮੈਂ ਆਨਿ ਹਜ਼ੂਰ ਨਿਹਾਰੀ॥ਪਰਜੋ ਰਹੋਂਗੋ ਰਾਵਰਿ ਸ਼ਰਨੀ॥ਕਹੋ ਬਦਨ ਤੇ ਕਰੋਂ ਸੁ ਕਰਨੀ' ॥ ੨੦ ॥ ਸ਼੍ਰੀ-ਮੁਖ ਤੇ ਉਪਦੇਸ਼ ਉਚਾਰਾ। 'ਪਠਿ ਸੁਨਿ ਕਰਿ ਗੁਰੁ ਸ਼ਬਦ ਵਿਚਾਰ॥ਧਰਹੁ ਸਿਦਕ ਤਿਮ ਕਰਮ ਕਮਾਵੋ। ਤਾਤਪਰਯ ਤਿਸ ਕੋ ਲਖਿ ਪਾਵੋ ॥ ੨੧ ॥ ਜੋਤਿਕ ਤਨ ਜਗ ਮਹਿੰ ਉਪਜਾਏ। ਪੰਚ ਤੱਤ ਕੇ ਅਖਿਲ

---

[1]ਅਣਬਣ (ਵਾਰਤਾ) ਨੂੰ ਬਣੀ ਹੋਈ ਕਹਿੰਦਾ ਹੋਵੇ। [2]ਝਗੜਾ। [3]ਦਲੀਲਾਂ। [4]ਸਿੱਧ ਕਰਦੇ ਹਨ। [5]ਦੂਸਰੇ ਨੂੰ ਖੰਡਨ ਕਰਦੇ ਹਨ। [6](ਪਰਾਏ) ਜੱਸ ਨੂੰ ਸੁਣ ਤੇ ਦੇਖਕੇ। [7]ਵੈਰ ਦਾ ਵਿਕਾਰ ਹੁੰਦਾ ਹੈ। [8]ਤ੍ਰਿੱਖੇ। [9]ਸ਼ੋਭਾ। [10](ਉਹ ਪ੍ਰਭਾ) ਚੰਦ ਵਾਂਙੂ ਸੀਤਲ ਤੇ ਮੁਹਣੀ ਫਬ ਰਹੀ ਸੀ।

*ਪਾ:—ਕਹਿ।

ਬਨਾਏ। ਘਾਟ ਨ ਬਾਧ ਏਕ ਸਮ ਜਾਨੋ। ਅੰਤਹਕਰਣ ਇੰਦ੍ਰਯ ਤਨ ਮਾਨੋ॥੨੨॥ਜਹਿੰ ਕਹਿੰ ਇਕ ਚੇਤਨ ਸਭਿ ਮਾਂਹੀ।ਚੇਤਨ ਬਿਖੇ ਭੇਦ ਕੁਛ ਨਾਂਹੀ। ਜੋ ਇਮ ਜਾਨਹਿੰ ਸਿਖ ਹੈਂ ਸੋਈ। ਜਨਮ ਮਰਨ ਬੰਧਨ ਹਤਿ ਤੋਈ'॥੨੩॥ ਸੁਨਿ ਜਮਾਲ ਨੇ ਪ੍ਰਸ਼ਨ ਬਖਾਨਾ।'ਇਕ ਚੇਤਨ ਜੋ ਹੈ ਸਭਿ ਥਾਨਾ। ਤੌ ਅਹਾਰ ਕਰਿਬੇ ਇਕ ਸੰਗ।ਕਯੋਂ ਨ ਤ੍ਰਿਪਤਿ ਹੋਵੈਂ ਸਰਬੰਗ?॥ ੨੪ ॥ ਇਕ ਕੇ ਗਯਾਨ ਹੋਨਿ ਕਰਿ ਸਾਰੇ। ਕਯੋਂ ਅੱਗਯਾਨ ਖੋਇਂ ਨਹਿੰ ਸਾਰੇ?।ਜੋ ਅਚਵਹਿ ਸੋਈ ਤ੍ਰਿਪਤਾਵੈ। ਜੋ ਗਯਾਨੀ ਸੋ ਕੈਵਲ ਪਾਵੈ'॥੨੫॥ ਸ਼੍ਰੀਮੁਖ ਤੇ ਸ਼ੁਭ ਉੱਤਰ ਦੀਨਿ।'ਘਟ ਮਠ ਨਾਨਾ ਜਹਿੰ ਕਹਿੰ ਚੀਨ।ਏਕ ਅਕਾਸ਼ ਸਭਿਨਿ ਮਹਿੰ ਦੀਖਤਿ[1]।ਨਿਰਨੈ ਕਰਹੁ ਭੇਵ ਨਹਿੰ ਈਖਤ[2]॥੨੬॥ ਪਾਇ ਪਦਾਰਥ ਜਿਸ ਘਟ ਬਿਖੈ।ਤਿਸਤੇ ਹੀ ਨਿਕਸਤਿ ਸਭਿ ਦਿਖੈ।ਜਿਸ ਮਠ ਮਹਿੰ ਦੀਪਕ ਹੈ ਬਾਰਾ[3]।ਤਿਸਇਕ ਮਹਿੰ ਹੋਇਸਿ ਉਜੀਯਾਰਾ॥੨੭॥ ਤਿਮ ਜਾਨਹੁ ਜਿਮ ਭੋਜਨ ਖਾਨੋ। ਧਰਮ ਪ੍ਰਾਨ ਕੋ ਪਾਨੀ ਪਾਨੋ[4]।ਮਨ ਕੋ ਧਰਮ ਸਮਝਬੋ ਗਯਾਨ।ਆਤਮ ਸਾਖੀ ਸਭਿਕੋ ਜਾਨ[5]॥੨੮॥ਭੇਦ ਸਜਾਤਿ, ਵਿਜਾਤੀ, ਸੁਗਤਿ ਨ।ਸਭਿ ਤੇ ਨਯਾਰੋ ਬ੍ਰਹਮ ਸਚੇਤਨ।[6]ਜਿਮ ਜੁਗ ਬ੍ਰਿੱਛ ਸਜਾਤੀਵਾਨ। ਤਥਾ ਬ੍ਰਹਮ ਤੇ ਬ੍ਰਹਮ ਨ ਆਨ[7]॥੨੯॥ਜਿਮ ਤਰੁ ਪੱਥਰੁ ਅਹੈਂ ਵਿਜਾਤੀ[8]?।ਤਿਮਭੀਬ੍ਰਹਮ ਕੋਨਹਿੰਬੱਖਨਾਤੀ[9]।ਚੇਤਨਬ੍ਰਹਮ,ਜਗਤ ਜੜ੍ਹ ਅਹੈ।ਭਏ ਬਿਜਾਤੀ ਦੋਨਹੁ ਲਹੈ[10]॥੩੦॥[11]ਬ੍ਰਹਮ ਸਦਾ ਸਤਿ ਚਿਤ ਅਬਿਨਾਸ਼ੀ।ਜੜ੍ਹ ਕਲਪਤ ਮਿੱਥਜਾ ਸਭਿਨਾਸ਼ੀ[12]।ਬ੍ਰਹਮਕੋ ਨਹੀਂ ਬਿਜਾਤੀ ਰਹੈ।ਯਾਂਤੇ ਭੇਦ[13]ਬ੍ਰਹਮ ਨਹਿੰ ਲਹੈ॥੩੧॥ਜਥਾ ਬਿਰਛ ਕੋ ਸ਼ਾਖਾ ਟਾਸ[14]। ਸੁਗਤਿ ਭੇਦ ਕੋ ਇਮ ਨਿਰਜਾਸਿ[15]।ਜਿਮ ਨਰ ਤਨ ਪ੍ਰਤਿ ਅੰਗ ਸੁ ਅੰਗ*।

---

[1]ਘੜੇ ਤੇ ਕੋਠੇ ਜਿੱਥੇ ਕਿੱਥੇ ਨਾਨਾ (ਅਨੇਕਾਂ) ਦੇਖੀਦੇ ਹਨ, ਪਰ ਅਕਾਸ਼ ਸਭਨਾਂ ਵਿਚ ਇਕੋ ਦਿੱਸਦਾ ਹੈ। [2]ਬੋੜਾ। [3]ਕੋਠੇ ਵਿਚ ਦੀਵਾ ਬਾਲਿਆ ਹੈ। [4]ਪਾਣੀ ਪੀਣਾਂ ਪ੍ਰਾਣਾਂ ਦਾ ਧਰਮ ਹੈ। [5]ਆਤਮਾਂ ਨੂੰ ਸਭ ਦਾ ਸਾਖੀ ਜਾਣ। [6]ਹੁਣ ਤਿੰਨਾਂ ਭੇਦਾਂ ਦਾ ਵੇਰਵਾ ਦੱਸਦੇ ਹਨ। [7]ਹੋਰ ਨਹੀਂ। ਭਾਵ ਉਹ ਭੇਦ ਜੋ ਬ੍ਰਿਛ ਬ੍ਰਿਛ ਵਿਚ ਹੈ। [8](ਫਿਰ ਜੇ ਕਹੋ ਕਿ) ਪੱਥਰ ਤੇ ਬ੍ਰਿੱਛ ਵਾਂਙੁ ਵਿਜਾਤੀ ਹਨ (ਤਾਂ ਉੱਤਰ ਹੈ ਕਿ)। [9]ਇਉਂ ਭੀ ਬ੍ਰਹਮ ਨਹੀਂ ਹੈ। [10]ਜਾਣਦੇ ਹਨ। [11]ਕਾਰਣ ਦੱਸਦੇ ਹਨ ਕਿ। [12]ਬ੍ਰਹਮ ਵਿਚ ਜੜ੍ਹ (ਜਗਤ) ਕਲਪਤ ਹੈ, ਇਸ ਕਰਕੇ ਮਿੱਥਜਾ ਹੈ ਤੇ ਮਿੱਥਜਾ ਹੋਣ ਕਰਕੇ ਨਾਸ਼ ਰੂਪ ਹੈ, ਭਾਵ ਬ੍ਰਹਮ ਤੋਂ ਜੁਦੇ ਕੋਈ ਸੱਤਜਾ ਨਹੀਂ ਰੱਖਦਾ ਜਗਤ। [13]ਭਾਵ ਵਿਜਾਤੀ ਭੇਦ। [14]ਟਾਹਣੇ। [15]ਸੁਗਤ ਭੇਦ ਨੂੰ ਇਉਂ ਸਮਝੋ। *ਪਾ:-ਅੰਗਰੁ ਪ੍ਰਤਿ ਅੰਗ।

ਨਹਿੰ ਚੇਤਨ ਕੈ[1],ਅਹੈ ਅਨੰਗ[2] ॥੩੨॥ ਬ੍ਰਹਮ ਆਤਮਾ ਇਮ ਨਿਰਧਾਰੋ। ਨਿਰਗੁਣ,ਸਭਿ ਮਹਿੰ,ਨਿਰਆਕਾਰੋ[3]।ਲਿਪਹਿਨ,ਸਰਬ ਬੀਚ ਅਰ ਨਯਾਰੋ। ਜਯੋਂ ਜਲ ਭੀਤਰ ਦੀਖਤਿ ਤਾਰੋ[4]॥੩੩॥ਤਨ ਘਟ[5],ਅੰਤਹਕਰਣ ਸੁ ਜਲੁ ਹੈ।ਬ੍ਰਹਮ ਚੰਦੁ ਪ੍ਰਤਿਬਿੰਬ ਸਤੁਲ ਹੈਂ[6]। ਸਭਿ ਮਹਿੰ ਭਾਸੈ ਸਭਿ ਤੇ ਨਯਾਰੋ[7]। ਏਵ ਆਤਮਾ ਕੋ ਉਰ ਧਾਰੋ॥੩੪॥ ਇਸ ਪ੍ਰਕਾਰ ਜਿਨਿ ਸਮੁਝਨਿ ਕੀਨਿ। ਸੋ ਗੁਰ ਕੇ ਸਿਖ ਪਰਮ ਪ੍ਰਬੀਨ[8]। ਸੁਨਿ ਜਮਾਲ ਗੁਰ ਕੋ ਸਿਖ ਭਯੋ। ਜੜ੍ਹ ਚੇਤਨ ਕੋ ਨਿਰਨੈ ਕਿਯੋ॥੩੫॥ ਕੁੱਕੋ[9] ਸਿੱਖ ਵਧਾਵਣ[10] ਜੋਇ। ਸੰਗ ਅਨੰਤਾ[11] ਦੂਸਰ ਹੋਇ। ਪਰੇ ਸ਼ਰਨਿ ਸ਼੍ਰੀ ਹਰਿਗੋਵਿੰਦ। ਬੰਦਤਿ ਦੋਨੋ ਪਦ ਅਰਬਿੰਦ ॥ ੩੬ ॥ ਹਾਥ ਜੋਰਿ ਜੁਗ ਅਰਜ਼ ਗੁਜਾਰੀ। 'ਭਏ ਗੁਰੂ ਨਾਨਕ ਨਿਰੰਕਾਰੀ। ਕੀਨਸਿ ਅੰਗੀਕਾਰ ਕਰਾਹ[12]। ਅਪਰ ਪ੍ਰਸਾਦਿ ਕਿਯੋ ਹਿਤ ਨਾਂਹ[13]॥੩੭॥ਇਸ ਮਹਿੰ ਕਯਾ ਕਾਰਣ ਗੁਰੁ ਰਾਖਾ?।ਨਹਿੰ ਪਕਵਾਨ ਆਨ ਕੋ ਕਾਂਖਾ[14]।ਸੁਨਿ ਸ਼੍ਰੀ ਮੁਖ ਤੇ ਬਾਕ ਉਚਾਰਾ। 'ਉੱਤਮ ਲਖਹੁ ਗੁਰੂ ਅਵ-ਤਾਰਾ[15] ॥ ੩੮ ॥ ਸਭਿ ਤੇ ਉੱਤਮ ਤਬਾ ਕਰਾਹੂ[16]। ਅੰਗੀਕਾਰਜੋ ਸੰਗਤਿ ਮਾਂਹੂ। ਤਿਮ ਗੁਰੁ ਸ਼ਬਦ ਅਹੈ ਉਪਦੇਸ਼। ਸਭਿ ਤੇ ਸ਼੍ਰੀ ਸਤਿਨਾਮ ਵਿਸ਼ੇਸ਼ ॥ ੩੯ ॥ ਗੁਰ ਗਾਦੀ ਇਸਥਿਰ ਹੈ ਜਬਿ ਲੌ। ਬੀਨਿ ਬੀਨਿ ਨੀਕੀ ਵਥੁ ਤਬਿ ਲੌ। ਨਿਜ ਸਿੱਖਨਿ ਕੋ ਸਭਿ ਹੀ ਦੈਹੈਂ। ਬਡਿਭਾਗੀ ਗੁਰਮੁਖ ਬਨਿ ਲੈਹੈਂ॥੪੦॥ਜਗ ਸਾਰੇ ਮਹਿੰ ਸਾਰ ਨਿਕਾਰੈਂ। ਦੇ ਗੁਰੁ ਸਿੱਖ ਸੁ ਅੰਗੀਕਾਰੈਂ। ਸ੍ਰੁਤੀ ਸ਼ਾਸਤ੍ਰਨਿ ਸਾਰ ਨਿਕਾਰੈਂ। ਗਤਿ ਦਾਯਕ ਜਿਮ ਸ਼ਬਦ ਉਚਾਰੈਂ* ॥ ੪੧ ॥ ਉੱਤਮ ਵਸਤੁ ਗੁਰੂ ਘਰ ਮਾਂਹੀ।ਲਹੈਂ ਸਿੱਖ ਤਿਨ ਦੁਖ ਕਬਿ ਨਾਂਹੀ'।ਸੁਨਿ ਪ੍ਰਸੰਨ ਹੋਏ ਸਭਿ ਕੋਈ।ਨਿਵਲਾ ਅਪਰ ਨਿਹਾਲੂ ਦੋਈ॥ ੪੨ ॥

---

[1]ਭਾਵ ਬ੍ਰਹਮ ਵਿਚ ਸੁਗਤਿ ਭੇਦ ਬੀ ਨਹੀਂ ਹੈ, ਅਰਥਾਤ ਉਹ ਫਰਕ ਜੋ ਅਪਣੇ ਆਪ ਵਿਚ ਪ੍ਰਤੀਤ ਹੋਵੇ, ਜੈਸੇ ਥ੍ਰਿੱਛ ਤੇ ਟਾਹਣ, ਸ਼ਰੀਰ ਤੇ ਅੰਗ, ਪਰ ਚੇਤਨ ਨਿਰਾਕਾਰ ਹੋਣ ਕਰਕੇ ਉਸ ਵਿਚ ਸੁਗਤਿ ਭੇਦ ਬੀ ਨਹੀਂ ਹੈ। [2](ਚੇਤਨ) ਅੰਗ ਰਹਤ ਹੈ। [3]ਆਕਾਰ ਰਹਿਤ। [4]ਜਿਵੇਂ ਤਾਰੇ (ਦਾ ਪ੍ਰਤਿਬਿੰਬ) ਦਿੱਸਦਾ ਹੈ। [5]ਸ਼ਰੀਰ ਘੜਾ ਹੈ। [6]ਬ੍ਰਹਮ ਚੰਦ੍ਰਮਾਂ ਦੇ ਪ੍ਰਤਿਬਿੰਬ ਤੁੱਲ ਹੈ। [7]ਬ੍ਰਹਮ ਸਭ ਵਿਚ ਤੇ ਸਭ ਤੋਂ ਨਯਾਰਾ ਭਾਸਦਾ ਹੈ। [8]ਨਾਮ। [9]ਜਾਤੀ। [10]ਕੜਾਹ ਪ੍ਰਸ਼ਾਦਿ। [11]ਹੋਰ (ਕਿਸੇ) ਪ੍ਰਸਾਦਿ ਨਾਲ ਪ੍ਰੇਮ ਨਾ ਕੀਤਾ। [12]ਹੋਰ ਮਿਠਾਈ (ਯਾ ਭੋਜਨ) ਨਹੀਂ ਚਾਹੀ। [13]ਅਵਤਾਰਾਂ (ਵਿਚੋਂ) ਗੁਰੂ ਅਵਤਾਰ ਉੱਤਮ ਹੈ। [14](ਭੋਜਨਾਂ) ਵਿਚੋਂ ਤਿਵੇਂ ਕੜਾਹ ਹੈ।

*ਦੇਖੋ ਰਾਸ ੩ ਅੰਸੂ ੪੧ ਅੰਕ ੧੧ ਤੇ ਅੰਕ ੫੦ ਦੀ ਹੇਠਲੀ ਟੂਕ।

ਬੰਦਨ ਕਰਿ ਪਦ ਬੈਠਿ ਉਚਾਰਾ।'ਕਿਮ ਸ਼੍ਰੀ ਗੁਰੁ ਹਮ ਹੋਇ ਉਧਾਰਾ?'। ਸੁਨਿ ਕਰਿ ਸ਼੍ਰੀ ਹਰਿਗੋਵਿੰਦ ਕਹੈਂ। 'ਸਭਿ ਕਾਸ਼ਟ ਮਹਿੰ ਅਗਨੀ ਰਹੈ॥ ੪੩॥ਬਿਨਾ ਮਥੇ ਨਹਿੰ ਨਿਕਸਿ ਪ੍ਰਕਾਸ਼ੈ।ਕਾਰਜ ਕਰਹਿ ਨ ਸੀਤ ਬਿਨਾਸ਼ੈ। ਜਥਾ ਦੁਗਧ ਮਹਿੰ ਘ੍ਰਿਤ ਮਿਲਿ ਰਹਜੋ। ਮਥਨ ਕਰੇ ਬਿਨ ਕਿਨਹੁੰ ਨ ਲਹਜੋ॥੪੪॥ਤਿਮ ਸਤਿਗੁਰ ਕੇ ਸ਼ਬਦ ਮਝਾਰਾ।ਆਤਮ ਗਯਾਨ ਬਸੈ ਸੁਖ ਸਾਰਾ। ਪਾਠ ਕਰੇ ਹੁਇ ਪੁੰਨ ਮਹਾਨਾ।ਨਾਂਹਿ ਨ ਪ੍ਰਾਪਤਿ ਆਤਮ ਗਯਾਨਾ॥ ੪੫॥ ਜਥਿ ਬਿਚਾਰ ਕਰਿ ਰਿਦੇ ਬਸਾਵੈ। ਸਭਿ ਬਿਵਹਾਰਨਿ ਬਿਖੈ ਕਮਾਵੈ। ਗਯਾਨ ਪ੍ਰਕਾਸ਼ੈ ਆਨੰਦ ਪਾਵੈ। ਜਨਮ ਮਰਨ ਕੋ ਕਸ਼ਟ ਮਿਟਾਵੈ' ॥ ੪੬ ॥ ਦੋਨਹੁ ਸੁਨਿ ਗੁਰੁ ਕੋ ਉਪਦੇਸ਼। ਮਹਾਂ ਸੁਮਤਿ ਜੁਤਿ ਪਵੈ ਵਿਸ਼ੇਸ਼। ਲਾਗੇ ਗੁਰ ਕੋ ਸ਼ਬਦ ਬਿਚਾਰਨਿ। ਸਤਿ ਸੰਗਤਿ ਮਹਿੰ ਕਥਾ ਉਚਾਰਨਿ॥ ੪੭ ॥ ਸੁਨਿ ਤਿਨ ਤੇ ਸ਼੍ਰੋਤਾ ਹਰਖਾਵੈਂ। ਛਰ ਬਿਕਾਰ ਤੇ,ਗੁਰਮਤਿ ਪਾਵੈਂ। ਸੁਨਹਿੰ ਪ੍ਰੇਮ ਕਰਿ ਧਰਿ ਧਰਿ ਭਾਊ। ਬ੍ਰਹਮ ਗਯਾਨ ਲਹਿ ਸਹਿਜ ਸੁਭਾਊ ॥ ੪੮ ॥ ਸ਼੍ਰੋਤਾ ਬਕਤਾ ਜੇ ਸਮੁਦਾਇ। ਜੀਵਨ ਮੁਕਤਿ ਅਵਸਥਾ ਪਾਇ। ਇਸ ਪ੍ਰਕਾਰ ਭਾ ਬਹੁਤ ਉਧਾਰ। 'ਧੰਨ ਧੰਨ ਸਤਿਗੁਰੁ' ਉਚਾਰਿ ॥ ੪੯ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੌ 'ਸਿੱਖਨ' ਪ੍ਰਸੰਗ ਬਰਨਨੰ ਨਾਮ ਏਕ ਚਤ੍ਵਾਰਿੰਸਤੀ ਅੰਸੁ ॥ ੪੧ ॥

੪੨. [ਸਿੱਖਾਂ ਦੇ ਪ੍ਰਸ਼ੰਗ। ਬਕਤਾ ਸ਼੍ਰੋਤਾ ਚੌਦਾਂ ਗੁਣ]।

ਦੋਹਰਾ ॥ ਮਨਸਾ ਧਾਰਿ ਸੁ ਤੁਲਸੀਆ ਦਰਗਹਿ ਤਖਤੁ ਧੀਰ। ਭੀਰਥ ਉੱਪਲ[1] ਸੰਗ ਮਿਲਿ ਆਏ ਸ਼੍ਰੀ ਗੁਰੁ ਤੀਰ ॥ ੧ ॥ ਚੌਪਈ ॥ ਬੰਦਨ ਕਰਿ ਸਭਿ ਬੈਠੇ ਪਾਸ। ਹਾਥ ਜੋਰਿ ਉਚਰੀ ਅਰਦਾਸ। 'ਸੱਚੇ ਪਾਤਿਸ਼ਾਹੁ ਹਮ ਸੁਨੈਂ । ਸਿੱਖ ਅਨੇਕ ਅਰਥ ਜੇ ਭਨੈਂ ॥ ੨ ॥ ਮਨ ਕੋ ਸ਼ਾਂਤਿ ਨ ਕਿਸ ਕੋ ਆਵੈ। ਇਤ ਉਤ ਤੇ ਹਟਿ ਥਿਰ ਨ ਰਹਾਵੈ। ਨਿਵਲਾ ਅਪਰ ਨਿਹਾਲੁ ਦੋਇ। ਕਥਾ ਉਚਾਰ ਕਰਤਿ ਹੈਂ ਸੋਇ ॥ ੩ ॥ ਤ੍ਰਾਸ ਬਿਕਾਰਨਿ ਤੇ ਹੁਇ ਤਬੈ। ਦੁਰਮਤਿ ਉਰ ਤੇ ਪਰਹਰਿ ਸਬੈ।ਗੁਰੁਮਤਿ ਕੋ ਪ੍ਰਾਪਤਿ ਚਿਤ ਹੋਤਿ। ਗੁਨ ਗਨ ਹਿਰਦੇ ਜੋਤਿ ਉਦੋਤਿ' ॥ ੪ ॥ ਸੁਨਿ ਸ਼੍ਰੀ ਹਰਿਗੋਵਿੰਦ ਬਖਾਨਾ। 'ਅੰਮ੍ਰਿਤ ਸਤਿਗੁਰੁ ਸ਼ਬਦ ਮਹਾਨਾ। ਬਕਤਾ ਮਹਿੰ ਚੌਦਹ ਗੁਨ ਹੋਇੰ। ਗਯਾਨ ਪਾਇ ਤਿਸ ਤੇ ਸੁਨਿ ਕੋਇ॥੫॥ਤਿਮ ਸ਼੍ਰੋਤਾ ਮਹਿੰ ਚੌਦਸ ਗੁਨ ਹੈਂ। ਤੁਰਤ ਗਯਾਨ ਪ੍ਰਾਪਤਿ ਜੇ ਸੁਨਿਹੈਂ।ਜੇ ਗੁਨ ਹੋਹਿੰ ਨ ਦੋਨਹੁ ਮਾਂਹੀ।ਤੁਰਨ ਗਯਾਨ ਸੁ ਪ੍ਰਾਪਤਿ ਨਾਂਹੀ॥ ੬ ॥ ਜੇ ਇਕ ਬਕਤਾ ਮਹਿੰ ਭੀ ਹੋਇੰ। ਸ਼੍ਰੋਤਾ

[1] ਭ: ਮਾਲਾ ਵਿਚ ਚਾਰ ਨਾਮ ਹਨ:—ਮਨਸਾਧਾਰ, ਦਰਗਹ ਤੱਲੀ, ਤਖਤ ਧੀਰ, ਭੀਰਥ ਉੱਪਲ।

ਕੋ ਪ੍ਰਾਪਤਿ ਸੁਨਿ ਸੋਇ[੧]। ਬੂਝਨ ਕਰੇ ਗੁਰੂ[੨] 'ਗੁਨ ਜੋਈ। ਹਮ ਕਹੁ ਬਰਨ*ਸੁਨਾਵਹੁ ਤੋਈ ॥੭॥ਕ੍ਰਿਪਾ ਕਰਹੁ ਸੇਵਕ ਨਿਜਜਾਨਿ।ਭਿੰਨ ਭਿੰਨ ਅਬਿ ਕਰਹੁ ਬਖਾਨ[੩]। ਤਬਿ ਸ਼੍ਰੀ ਹਰਿ ਗੋਵਿੰਦ ਸੁਨਾਏ। 'ਸਨਹੁ ਸਿੱਖ ਧਾਰਹੁ ਸਮੁਦਾਏ॥੮॥ ਪ੍ਰਥਮ-ਵਾਗਮੀ[੪]-ਸੁੰਦਰ ਬਾਨੀ। ਬ੍ਰਿੰਦ ਸ਼ਬਦ ਕੋ ਪਦ ਲੌ ਜਾਨੀ[੫]। ਸ਼੍ਰੋਤੇ ਜਿਤੇ ਤਿਤੀ ਧੁਨਿ ਕਰੈ[੬]। ਛੰਦ ਧਾਰਨਾ ਜਿਮ, ਤਿਮ ਪਰੈ[੭] ॥ ੯ ॥ ਦੂਜੇ ਹੁਇ-ਵਿਤ ਬਜ਼ਾਸ ਸਮਾਸੈ[੮] -। ਲਖਹਿ ਕਿ ਜਿਸ ਥਲ ਸੁਰਸ ਪ੍ਰਕਾਸੈ[੯]। ਠਹਿਰੈ ਬ੍ਰਿਤਿ ਸ਼੍ਰੋਤਾਨਿ[੧੦]ਉਦਾਰ। ਤਹਾਂ ਸੁ ਕਰਹਿ ਅਰਥ ਵਿਸਥਾਰ॥ ੧੦ ॥ਜਿਸ ਥਲ ਹੋਵਹਿ ਬ੍ਰਿਤੀ ਉਦਾਸ। ਤਹਿਂ ਸੰਛੇਪ ਹੀ ਕਰਹਿ ਪ੍ਰਕਾਸ਼।-ਬ੍ਰਿਤਿਪ੍ਰਿਯ ਕਥਾ ਕੇਰ ਪ੍ਰਸਤਾਵ[੧੧]-। ਇਹੁ ਚਤਰਥ ਗੁਨ ਲਖੋ ਸੁਭਾਵ ॥ ੧੧ ॥ ਮਧੁਰ ਗਿਰਾ ਅਸ ਕਰਹਿ ਉਚਾਰੀ। ਜਿਸ ਤੇ ਸਭਿ ਕੋ ਲਾਗਸਿ ਪਯਾਰੀ।ਪੰਚਮ-ਸਾਚ ਬਚਨ-ਕੋ ਕਹੈ।ਕਰਮ ਉਪਾਸ਼ਨ ਗਯਾਨ ਕਿ ਅਹੈ॥੧੨॥ਰਿਦਾ ਸ਼ਬਦ ਕੋ[੧੨]ਹੋਇ ਸੁ ਬਰਨੈ।ਅਰਥ ਸੁਨਾਵੈਕਰਿ ਕਰਿ ਨਿਰਨੈ।ਖਸ਼ਟ-ਸੰਦੇਹ ਛੇਦਨੋ[੧੩]-ਮਾਨਿ।ਪ੍ਰਸ਼ਨ ਕਰੈ[੧੪],ਉੱਤਰ ਦੇ ਜਾਨਿ ॥ ੧੩ ॥ ਜਥਾ ਸ਼ਬਦ ਕੋ ਆਸ਼ੈ ਅਹੈ। ਤਥਾ ਪ੍ਰਮਾਣ ਸੁ ਸਾਖੀ ਕਹੈ। ਜੈਸੇ ਬੁਧਿ ਮੈਂ ਸ਼੍ਰੋਤਾ ਜਾਨੈ। ਤਿਸੀ ਪ੍ਰਕਾਰ ਦ੍ਰਿਸ਼ਟਾਂਤ ਬਖਾਨੈ ॥ ੧੪ ॥ ਸਪਤਮ -ਕੁਸ਼ਲ ਸਕਲ ਮਤ ਕੋਰੋ[੧੫]-।ਸੁਨੇ ਹੋਇਂ ਸ਼ਾਸਤ੍ਰਨ ਕੇ ਝੋਰੋ[੧੬]।ਅਸ਼ਟਮ-ਖਜਾਤ ਵਿਖੇਪ ਕ੍ਰਿਤੌਨਿ[੧੭]-।ਕਥਾ ਪ੍ਰਸੰਗ ਹੋਤਿ ਹੈ ਜੌਨ ॥੧੫॥ ਅਪਰ ਜੁ ਮਤ[੧੮]ਸਾਖੀ ਸੁ ਪ੍ਰਮਾਨ।ਆਸ਼ੈ ਸਮਝਨਿ ਕਰੈ ਬਖਾਨ।ਨਵਮਿ-ਅਵਿੰਗ-ਜੁ ਸੁਧਾ ਬੈਸੇ।ਮਨ ਭੀ ਸਰਲ ਰਖਹਿ ਬਿਧਿ ਤੈਸੇ॥੧੬॥ਦਸਮੋ-ਜਨ ਰੰਜਕ[੧੯] -ਪਹਿਚਾਨ। ਜਨੋਂ ਜਨੋਂ ਸ਼੍ਰੋਤਾ ਸੁਨਹਿਂ ਸੁ ਕਾਨ। ਤਨੋਂ ਤਨੋਂ ਰੰਗ ਪ੍ਰੀਤ ਕੋ ਚਰੈ।ਇਮ ਕਹਿ ਸਰਬ ਸਭਾ ਬਸਿ ਕਰੈ॥੧੭॥-ਚਿਤੈ ਸਭੁ-ਇਕ ਦਸਮੋ

---

[੧]ਜੋ (ਚੌਦਾਂ ਗੁਣ) ਇਕ ਵਕਤਾ ਵਿਚ ਬੀ ਹੋਣ ਤਾਂ ਸ਼੍ਰੋਤਾ ਨੂੰ ਸੁਣਕੇ ਪ੍ਰਾਪਤ ਹੋ ਜਾਂਦੇ ਹਨ। [੨]ਗੁਰੂ ਜੀ ਤੇਂ ਪੁੱਛਿਆ (ਸਿੱਖਾਂ ਨੇ)। [੩]ਚੰਗਾ ਵਕਤਾ [ਸ਼੍ਰੋਸ:, ਵਾਗਮੀ]। [੪]ਜਾਣਦਾ ਹੋਵੇ। [੫]ਉਤਨੀ ਉੱਚੀ ਅਵਾਜ਼ ਕੱਢੇ। [੬]ਪੜ੍ਹੇ। [੭]ਦੂਜਾ ਗੁਣ ਇਹ ਹੈ ਕਿ ਵਿਸਥਾਰ ਤੇ ਸੰਕੋਚ ਦਾ ਜਾਨੂ ਹੋਵੇ। [੮]ਰਸ ਦਾ ਪ੍ਰਕਾਸ਼ ਹੈ। [੯]ਸ਼੍ਰੋਤਿਆਂ ਦੀ ਬ੍ਰਿਤੀ। [੧੦]ਕਥਾ ਦੇ ਪ੍ਰਸੰਗ ਪਸਾਰੇ ਕਰਕੇ ਕਹਿਣੇ ਜਾਣਦਾ ਹੋਵੇ। [੧੧]ਸਬਦ ਦਾ ਸਿੱਧਾਂਤ। [੧੨]ਸੰਸੇ ਨਿਵਿਰਤੀ (ਕਰ ਸਕਦਾ ਹੋਵੇ)। [੧੩]ਕੋਈ ਪ੍ਰਸ਼ਨ ਕਰੇ ਤਾਂ। [੧੪]ਚਤੁਰ ਹੋਵੇ ਸਾਰਿਆਂ ਮਤਾਂ ਵਿਚ। [੧੫]ਝਗੜੇ। [੧੬]ਕਥਾ ਵਿਚ ਵਿਖੇਪ ਨਾ ਕਰੇ ਜਉ ਕਥਾ ਹੋਰ ਹੋਵੇ ਤਾਂ ਸਾਖੀ ਹੋਰ ਭਾਵ ਦੀ ਨਾ ਕਰੇ। [੧੭]ਹੋਰਨਾਂ ਮਤਾਂ ਦੇ। [੧੮]ਲੋਗਾਂ ਨੂੰ ਪ੍ਰਸੰਨ ਕਰਨ ਵਾਲ਼ਾ।

*ਪਾ:-ਬਚਨ।

ਜਾਨ।ਸ਼੍ਰੋਤਾ ਸਕਲ ਸਮੁਖ ਸਵਧਾਨ।ਸ਼੍ਰਵਨ ਬਿਲੋਚਨ ਨਿਜ ਦਿਸ਼ ਕਰੈਂ। ਚਹੈਂਕਿ–ਆਗੇ ਕਹਾਂ ਉਚਰੈ[1]?–॥੧੯॥–ਨਾ ਹੈਂਕ੍ਰਿਤ–ਦ੍ਵਾਦਸ਼ਮੋ ਹੋਵੈ[2]। ਸਰਬ ਹੈਂਕਾਰ ਰਿਦੈ ਤੇ ਖੋਵੈ। ਮਨ ਨੀਵਾਂ ਰਾਖੈ ਸਭਿ ਸੰਗ। ਗੁਨ ਬਡ ਲਖਿ[3]ਨ ਕਿਸੇ ਚਿਤ ਭੰਗ[4] ॥੧੯॥ਹੋਇ–ਧਾਰਮਿਕ[5]–ਤ੍ਰੈਦਸਵੋਂ ਇਹਾਕਹੈ ਜੁ ਕਥਾ ਕਮਾਵੈ ਨਿਜ ਤਿਹ। ਚੌਦਸ਼ਮਹਿੰ–ਸੰਤੋਖੀ–ਹੋਇ। ਪਰਾਲਬਧ ਕਰਿ ਆਵੈ ਜੋਇ॥੨੦॥ਸਹਤ ਅਨੰਦ ਪਾਇ ਜੋ ਲੇਯ।ਬਿਨ ਜਾਚੇ ਅੰਮ੍ਰਿਤ ਸਮ ਦੇਯ[6]। ਅਧਿਕ ਪਦਾਰਥ ਚਾਹ ਨ ਧਰੈ। ਢਿਗ*ਜੋ ਹੋਇ ਬਰਤਬੋ ਕਰੈ॥੨੧॥ਇਹ ਥਕਤੇ ਕੇ ਚੌਦਸ਼ ਗੁਨ ਹੈਂ†। ਧਰਹਿੰ ਚਤਰਦਸ਼ ਕਥਾ ਜੁ

---

[1]ਸਾਰੇ ਸ਼੍ਰੋਤਿਆਂ ਨੂੰ ਸਾਵਧਾਨ ਤੇ ਸਨਮੁਖ (ਆਪਣੀ ਵੱਲ ਮੁਖ ਵਾਲੇ ਕਰ ਲਵੇ ਕਿ ਓਹ) ਆਪਣੇ ਕੰਨ ਤੇ ਨੇਤ੍ਰ (ਵਕਤਾ ਵੱਲ ਕਰ ਲੈਣ ਤੇ ਚਾਹੁਣ ਕਿ (ਵੇਤੀ ਸੁਣੀਏ ਕਿ ਵਕਤਾ) ਅੱਗੋਂ ਕੀ ਕਹਿੰਦਾ ਹੈ। [2]ਬਾਰ੍ਹਵੇਂ ਹੈਂਕਾਰ ਕਰਨ ਵਾਲਾ ਨ ਹੋਵੇ। [3](ਆਪਣੇ ਵਿਚ) ਵਡੇ ਗੁਣ ਜਾਣਕੇ (ਅ) 'ਸਭ ਨਾਲ ਮਨ ਨੀਵਾਂ ਰੱਖਣਾ' ਵੱਡਾ ਗੁਣ ਸਮਝੇ। [4]ਕਿਸੇ ਦਾ ਦਿਲ ਨਾ ਤੋੜੇ। [5]ਧਰਮਾਤਮਾ। [6](ਤੇ ਇਹ ਸਮਝੇ ਕਿ) ਬਿਨਾਂ ਮੰਗੇ ਜੋ (ਕੋਈ ਕੁਛ) ਦੇਵੇ ਸੋ ਅੰਮ੍ਰਿਤ ਵਾਂਙ ਹੈ।

*ਪਾ:–ਦਿਢ। †ਵਕਤੇ ਦੇ ਚੌਦਾਂ ਗੁਣਾਂ ਦਾ ਛੰਦ, ਜਿਸ ਦਾ ਕਵਿ ਜੀ ਨੇ ਉਲਥਾ ਕੀਤਾ ਹੈ, ਸਿੱਖਾਂ ਦੀ ਭਗਤਮਾਲ ਵਿਚ ਇਸ ਪ੍ਰਕਾਰ ਹੈ:

ਵਾਗਮੀ, ਵਜਾਸ, ਸਮਾਸਵਤ, ਪ੍ਰਿਯ ਕਥਾ ਪ੍ਰਸ੍ਤਾਵ, ਸਪਸ਼੍ਟ ਵਾਕ, ਸੰਦੇਹ ਛਿਦ੍, ਅਸ਼ੇਖ ਸ਼ਾਸਤ੍ਰ ਕੁਸ਼ਲ:; ਨੱਖਜਾਤ ਵਿਖੇਪ ਕ੍ਰਿਤ। ਅਵਜੰਗੋ ਜਨ ਰੰਜਕੋ, ਜਿਤ ਸਭੋ, ਨ ਹੈਂਕ੍ਰਤੋ, ਧਾਰਮਿਕੋ ਸੰਤੋਖੀ ਚ ਚਤਰਦਸ਼ ਗਣਾਂ ਉੱਤਮ ਵਕਤਾ ਪ੍ਰਣੀਤਜ:।

ਇਸ ਦੇ ਚੌਦਾਂ ਗੁਣਾਂ ਦੇ ਹੀ ਅਰਥ ਕ੍ਰਮ ਅਨੁਸਾਰ ਇਹ ਹਨ:–

੧. ਵਾਗਮੀ=ਰਸੀਲੀ ਤੇ ਸੁਰ ਨਾਲ ਬੋਲ ਸੱਕਣਾ। ੨. ਵਜਾਸ=(ਸ਼੍ਰੋਤਿਆਂ ਦੀ ਰੁਚੀ ਅਨੁਸਾਰ) ਵਿਸਥਾਰ ਨਾਲ ਸਮਝਾ ਸੱਕਣਾ। ੩. ਸਮਾਸ ਵਤ੍=(ਲੋੜ ਅਨੁਸਾਰ) ਸੰਖੇਪ ਕਰ ਸੱਕਣਾ। ੪. ਪ੍ਰਿਯ ਕਥਾ ਪ੍ਰਸ੍ਤਾਵ=ਦਿਲ ਲੁਭਾਉਣ ਵਾਲੀਆਂ ਕਥਾਵਾਂ ਕਹਿਣਾ। ੫. ਸਪਸ਼੍ਟ ਵਾਕ= ਸਾਫ ਬੋਲਣਾ ਤੇ ਸਪਸ਼੍ਟ ਕਰਕੇ ਸਮਝਾ ਸੱਕਣਾ। ੬. ਸੰਦੇਹ ਛਿਦ੍=ਸੰਸਿਆ ਨੂੰ ਦੂਰ ਕਰ ਸੱਕਣਾ। ੭. ਅਸ਼ੇਖ ਸ਼ਾਸਤ੍ਰ ਕੁਸ਼ਲ:=ਸਾਰੇ ਸ਼ਾਸਤ੍ਰਾਂ ਦਾ ਜਾਣਕਾਰ ਹੋਣਾ। ੮. ਨੱਖਜਾਤ ਵਿਖੇਪ ਕ੍ਰਿਤ=ਕਥਾ ਦੇ ਪ੍ਰਸੰਗ ਵਿਚ ਹੋਰ ਪ੍ਰਸੰਗ ਤੋਂ ਉਲਟੇ ਪ੍ਰਮਾਣ ਨਾ ਦੇਵੇ। ੯. ਅਵਜੰਗੋ=ਸੁਹਣੀ ਤਰ੍ਹਾਂ ਸਿੱਧਾ ਬੈਠਣਾ। ੧੦. ਜਨ ਰੰਜਕੋ=ਸ਼੍ਰੋਤਿਆਂ ਦੇ ਦਿਲਾਂ ਨੂੰ ਪ੍ਰਸੰਨ ਕਰਨਾ। ੧੧. ਜਿਤ ਸਭੋ=ਸਭਾ ਨੂੰ ਜਿੱਤਣਾ। ਭਾਵ ਆਪਣੇ ਤੇ ਮੋਹਿਤ ਕਰ ਲੈਣਾ। ੧੨. ਨ ਹੈਂਕ੍ਰਤੋ=ਹੈਂਕਾਰ ਰਹਿਤ ਹੋਣਾ। ੧੩. ਧਾਰਮਿਕੋ=ਧਾਰਮਿਕ ਖ਼ਯਾਲਾਂ ਵਾਲਾ ਹੋਣਾ (ਰਹਿਣੀ ਵਾਲਾ=ਜੋ ਕਹੇ ਉਹੀ ਆਪ ਵੀ ਕਮਾਉਣ ਵਾਲਾ ਹੋਣਾ)। ੧੪. ਸੰਤੋਖੀ=ਸੰਤੋਖੀ ਹੋਣਾ।

ਸੁਨਿ ਹੈਂ। [1]ਬਕਤਾ ਕੀ ਕਰਨੀ ਨਿਜ ਭਗਤਿ। ਮਨ ਬਚ ਕਰਮਨ ਕੇ ਸੰਜੁਗਤਿ[2]॥੨੨॥ਦੂਜੋ ਹੋਇ ਨ ਮਨ ਹੰਕਾਰੀ।ਜਾਨਹਿ–ਮੈਂ ਬਡ ਸੇਵਾ ਧਾਰੀ –। ਤ੍ਰਿਤੀਏ ਸ਼ਰਧਾ ਸੁਨਿਬੇ ਹੋਇ। ਨਹੀਂ ਉਚਾਟਹਿ ਮਨ ਕੋ ਸੋਇ॥ ੨੩॥ ਚੌਥੇ ਅਪਨੀ ਚਿਤ ਚਤੁਰਾਈ। ਬਕਤੇ ਪਰ ਨਹਿੰ ਕਰਹਿ ਬਨਾਈ। ਪੰਚਮ ਬਕਤਾ ਭਨਹਿ ਜੁ ਅਰਥਾਤਿਹ ਸਮੁਝਨ ਕੀ ਹੋਇ ਸਮਰਥ॥੨੪॥ ਖਸ਼ਟਮ ਪ੍ਰਸ਼ਨ ਕਰਨ ਕੋ ਜਾਨੈ। ਸਪਤਮ ਸੁਨੈ ਗ੍ਰੰਥ ਬਹੁ ਕਾਨੈ। ਅਸ਼ਟਮ ਆਲਸ ਕੋ ਨਹਿੰ ਧਰੈ। ਨੌਮੇ ਨਿੰਦ੍ਰਾ ਕੋ ਬਸਿ ਕਰੈ ॥ ੨੫ ॥ ਦਸਮੇ ਸੁਨਹਿੰ ਧਰਹਿ ਉਰ ਸੋਇ[3]। ਵੰਡ ਖਾਇ ਵਿਗਿ ਪਿਖ ਜੋ ਹੋਇ। ਦ੍ਵਾਦਸ਼ਮੇ ਜਿਮ ਗੁਰੁਨਿ ਸਿਧਾਂਤਿ।ਤਿਸ ਅਨੁਸਾਰਿ ਸੁਨਹਿ ਚਿਤ ਸ਼ਾਂਤਿ॥੨੬॥ ਹੋਇ ਵਿਪਰਜੈ[4] ਤਜਾਗਨਿ ਕਰੈ। ਤ੍ਰੈਦਸ਼ਮੇ ਤਨ ਮੈਂ ਸੁਚ ਧਰੈ। ਚੌਦਸ਼ਮੇ ਨਹਿੰ ਕਰੈ ਪਖੰਡ*। ਮਨ ਕੋ ਲਾਵਹਿ ਸੁਨਹਿੰ ਅਖੰਡ[5]॥ ੨੭ ॥ਇਮ ਸ੍ਰੋਤਾ ਬਕਤਾ ਜੋ ਹੋਇ। ਪ੍ਰਾਪਤਿ ਹੋਤਿ ਗਜਾਨ ਕੋ ਦੋਇ। ਇਹ ਲੱਛਨ ਜੋ ਕਹੇ

---

[1]ਹੁਣ ਸ੍ਰੋਤਾ ਦੇ ਗੁਣ ਚਲੇ। [2]ਵਕਤਾ ਦੀ ਕਰਨੀ ਦਾ ਨਿਜ ਭਗਤ ਹੋਵੇ ਮਨ ਬਚਨ ਕਰਮ ਨਾਲ। ਇਹ ਪਹਿਲਾ ਗੁਣ ਹੈ। [3]ਜੋ ਸੁਣੇ ਸੋ ਧਾਰਨ ਕਰੇ। [4]ਜੋ ਗਲ ਗੁਰ ਸਿਧਾਂਤ ਵਿਰੁੱਧ ਹੋਵੇ। [5]ਦਿਲ ਲਾ ਕੇ।

*ਸ੍ਰੋਤਾ ਦੇ ਵੀ ਚੌਦਾਂ ਹੀ ਗੁਣਾਂ ਦਾ ਸ਼ਲੋਕ ਜਿਸ ਦਾ ਕਵੀ ਜੀ ਨੇ "ਸਿੱਖਾਂ ਦੀ ਭਗਤ ਮਾਲ" ਤੋਂ ਲੈਕੇ ਉਲਥਾ ਕੀਤਾ ਹੈ, ਇਉਂ ਹੈ:–

ਭਗਤੋ ਵਕਤ੍ਰੇ, ਅਗਰ੍ਬਤਾ, ਸ਼੍ਰੁਤਿ ਰੁਚਹਿ, ਚੰਚਲ ਹੀਨ, ਪਟਹਿ।
ਪ੍ਰਸ਼ਨਾਦਖਜਸ਼੍ਰੁ, ਬਹੁ ਸ਼੍ਰੁਤੈ, ਅਨਾਲਸੋ, ਨਿੰਦ੍ਰਾ ਜਿਤੀ ਸੁਤਹ।
ਦਾਤਾਤਿ, ਪਕ੍ਰਤਿ ਕਥੰਤ੍ਰਰਾ, ਸੁਚੇਵ, ਪਰਦੰਭੋਜਿਤਾ ਸਰ੍ਬਦਾ।
ਏਤੇਯਸ਼ ਸੰਤ ਨਿਰਮਲ ਗੁਣਾ ਵੈਕੁੰਠੇ ਪ੍ਰਸਸਤਾ ਸਦਾ।

ਅਰਥ ਇਸ ਪ੍ਰਕਾਰ ਹਨ:–੧. ਭਗਤੋ ਵਕ੍ਤਰੇ=ਸ੍ਰੋਤੇ ਲਈ ਮਨ ਬਚ ਕ੍ਰਮ ਤੇ ਵਕਤਾ ਦਾ ਭਗਤ ਹੋਣਾ। ੨. ਅਗਰ੍ਬਤਾ=ਨਿਰਹੰਕਾਰ ਹੋਣਾ। ੩. ਸ਼੍ਰੁਤਿ ਰੁਚਹਿ=ਸੁਣਨ ਵਿਚ ਪ੍ਰੀਤਵਾਨ ਹੋਣਾ। ੪. ਚੰਚਲ ਹੀਨ=ਕੁਤਰਕੀ ਨਾਂ ਹੋਣਾ। (ਅ) ਸਰੀਰ ਯਾ ਬਚਨਾਂ ਦੀ ਚਤੁਰਾਈ ਨਾ ਕਰਨੀ। ੫. ਪਟਹਿ=ਸਮਝਣ ਵਿਚ ਚਤੁਰ ਹੋਣਾ। ੬. ਪ੍ਰਸ਼ਨਾਦਖਜਸ਼੍ਰੁ=ਪ੍ਰਸ਼ਨ ਕਰਨ ਵਿਚ ਚਤੁਰ ਹੋਣਾ। ੭. ਬਹੁ ਸ਼੍ਰੁਤੈ=ਬਹੁਤੇ ਗ੍ਰੰਥਾਂ ਦਾ ਸੁਣਿਆ ਹੋਇਆ ਹੋਣਾ। ੮. ਅਨਾਲਸੋ=ਆਲਸੀ ਨਾ ਹੋਣਾ। ੯. ਨਿੰਦ੍ਰਾ ਜਿਤੀ ਸੁਤਹਿ=ਸੁਣਨ ਵੇਲੇ ਸਉਣਾਂ ਨਾਂ। ੧੦. ਦਾਤ ਤਿ=ਦੇਣ ਕੇ ਖਾਣ ਵਾਲਾ ਹੋਣਾ। ੧੧. ਪਕ੍ਰਤਿ=ਜੋ ਸੁਣੇ ਉਸ ਦਾ ਧਾਰਨੀ ਹੋਣਾ। ੧੨. ਕਥੰਤਰਾ=ਸ਼ਤਿਗੁਰੂ ਦੇ ਸਿਧਾਂਤ ਤੋਂ ਵਿਰੁਧ ਦਾ ਤ੍ਯਾਗੀ ਹੋਣਾ। ੧੩. ਸੁਚੇਵ=ਪਵਿੱਤ੍ਰ ਰਹਿਣਾ। ੧੪. ਪਰਦੰਭੋਜਿਤਾ=ਪਖੰਡੀ ਨਾਂ ਹੋਣਾ।

ਬਨਾਇ। ਸਿੱਖ ਨਿਹਾਲੂ ਬਿਖੈ ਸੁ ਪਾਇ॥੨੮॥ ਤਿਸ ਕੀ ਸੰਗਤਿ ਕਰਹੁ ਹਮੇਸ਼। ਹੁਇੰ ਤੁਮ ਮਹਿੰ ਗੁਨ ਬ੍ਰਿੰਦ ਵਿਸ਼ੇਸ਼। ਸੁਨਹ ਕਥਾ ਤਿਹ ਮੁਖ ਤੇ ਨੀਕੀ॥ਕਸੌਂ ਨ ਸ਼ੋਧ ਹੁਇ ਤੁਮਰੇ ਜੀ ਕੀ' ॥੨੯॥ਸ਼੍ਰੀ ਮੁਖ ਤੇ ਸੁਨਿ ਸਭਿ ਹਰਖਾਏ॥ਧਾਰਨ ਕੀਨੇ ਗੁਨ ਸਮੁਦਾਏ। ਕਿਸ਼ਨਾ ਝੰਝੂ ਪੰਮੂ ਪੂਰੀ। ਸ਼੍ਰੀ ਹਰਿਗੋਵਿੰਦ ਕੇਰਿ ਹਜ਼ੂਰੀ॥੩੦॥ਕਰਿ ਬੰਦਨਿ ਕੋ ਬਾਕ ਉਚਾਰਾ। 'ਕਰਹੁ ਗਰੀਬ ਨਿਵਾਜ ਉਧਾਰਾ'।ਸ਼੍ਰੀਮੁਖ ਤੇ ਉਪਦੇਸ਼ ਬਖਾਨਾ।'ਕਲ ਮਹਿੰ ਨਾਮ ਜਹਾਜ ਮਹਾਨਾ ॥੩੧॥ਸ਼ਬਦ ਪਠਨਿ ਕੀਜਹਿ ਅੱਭ੍ਯਾਸਾ ਚਢਹੁ ਜਹਾਜ ਨਾਮ ਸੁਖ ਰਾਸਿ'।ਸੁਨਿ ਕਰਿ ਦੌਨਹੁ ਬਹੁਰ ਉਚਾਰੇ। 'ਇਕ ਸਿਖ ਪਢਨ ਸ਼੍ਰਵਨ ਕੋ ਧਾਰੇ ॥੩੨॥ਖੋਟੇ ਕਰਮ ਤ੍ਯਾਗ ਕਰਿ ਦੇਤਿ। ਇਕ ਪਢਿ ਕਰਿ ਧਾਰਨ ਕਰਿ ਲੇਤਿ[1]। ਕਰਹਿੰ ਪਰਸਪਰ ਅਧਿਕ ਵਿਰੋਧ। ਪਾਹਨ ਰੇਖ ਨ ਤ੍ਯਾਗਹਿੰ ਕ੍ਰੋਧ[2]॥੩੩॥ਉਰ ਹੰਕਾਰ ਧਰਹਿੰ–ਹਮ ਬਡੇ–। ਕਾਮ ਲੋਭ ਕਰ-ਦਮ ਮਨ ਗਡੇ[3]। ਤਿਨਕੋ ਪਦ ਪ੍ਰਾਪਤਿ ਹੁਇ ਕੈਸੇ। ਕਰੁਨਾ ਕਰਹੁ ਸੁਨਾਵਹੁ ਤੈਸੇ'॥੩੪॥ਸੁਨਿ ਸ਼੍ਰੀ ਮੁਖ ਤੇ ਬਾਕ ਉਚਾਰਾ। 'ਕਰੈ ਸਬਦ ਸਭਿਹੂੰਨ ਉਧਾਰਾ। ਸਮੈਂ ਪਾਇ ਕਰਿ ਦੇ ਕੱਲ੍ਯਾਨੇ। ਪਢਿਬੋ ਸੁਨਿਬੋ ਸ਼ਬਦ ਜੁ ਠਾਨੇ ॥੩੫॥ ਇਕ ਨਰ–ਗ੍ਯਾਨਬੱਧ*–ਜੇ ਹੋਇ। ਤਿਨਕੀ ਸ਼ੋਧ ਕਰਹਿ ਨਹਿੰ ਕੋਇ॥ਸੁਨਹਿ ਸ਼ਬਦ ਜੇ ਨਰ ਅੱਗ੍ਯਾਨੀ॥ਤਿਨਕੇ ਕਲਮਲ ਹੋਵਹਿੰ ਹਾਨੀ॥੩੬॥ਜੱਗ੍ਯਾਸਾ ਕੋ ਪਾਇ ਅਗਾਰੀ। ਅੱਭ੍ਯਾਸੇ ਲਹਿ ਗ੍ਯਾਨ ਸੁਖਾਰੀ। ਭਗਤਨਿ ਕੀ ਦਿਢਿ ਭਗਤੀ ਹੋਇ। ਗ੍ਯਾਨੀ ਗ੍ਯਾਨ ਸੁ ਗਾਢੋ ਜੋਇ ॥ ੩੭ ॥ ਜੋ ਨਰ ਪਢਹਿ ਮਾਨ ਕੇ ਕਾਰਨ। ਦੁਰਿ ਦੁਰਿ ਕਰਹਿ ਸਮੂਹ ਬਿਕਾਰਨਿ। ਨਿਸ਼ਚਾ ਨਹੀ ਗ੍ਯਾਨ ਕੋ ਪਾਵੈ। ਸਭਿ ਮਹਿ ਗ੍ਯਾਨੀ ਨਾਮ ਕਹਾਵੈ॥੩੮॥ ਹੰਕਾਰੀ ਸਭਿ ਸੰਗ ਨ ਕਰੈ†। ਬਢਿਆਈ ਧਨ ਹਿਤ ਸਭਿ ਧਰੈ। ਤਿਸ ਕੋ ਪ੍ਰਾਪਤਿ ਹੋਇ ਨ ਗ੍ਯਾਨ। ਕਿਮ ਦਰਗਾਹਿ ਪਾਇ ਸੋ ਮਾਨ ॥ ੩੯ ॥ ਸ਼੍ਰੀ ਅੰਮ੍ਰਿਤਸਰ ਜਿਸ ਨੇ ਜਾਨਾ। ਮਗ ਨ ਲਹਹਿ ਤੌ ਬੂਝ

---

[1](ਵਿਕਾਰਾਂ ਨੂੰ) ਧਾਰ ਲੈਂਦੇ ਹਨ। [2]ਪੱਥਰ ਦੀ ਰੇਖਾ (ਵਾਂਙੂ) ਕ੍ਰੋਧ ਨੂੰ ਨਹੀਂ ਤ੍ਯਾਗਦੇ। [3]ਚਿਕੜ ਵਿਚ ਫਸਿਆ ਹੈ ਮਨ।

*ਬੱਧ ਗ੍ਯਾਨ ਦੇ ਲੱਛਣ ਅਗੇ ਅੰਕ ੩੮, ੩੯, ੪੨, ੪੩, ੪੪ ਵਿਚ ਦੱਸੇ ਹਨ।

†ਯਾਰ੍ਹਵੀਂ ਵਾਰ ਦੇ ਟੀਕੇ ਵਿਚ ਇਥੇ 'ਸੰਤਾਂ ਦਾ ਸੰਗ ਨਹੀਂ ਕਰਦਾ' ਲਿਖਯਾ ਹੈ।

ਪਯਾਨਾ[1] । ਅੱਗ੍ਯਾਨੀ ਭੀ ਆਨਿ ਸ਼ਨਾਨੇ। ਤਿਸ ਕੋ ਸੰਗਤਿ ਮਿਲੀ ਮਹਾਨੇ ॥੪੦॥ ਆਇ ਸੁਧਾਸਰ ਕਰਨਿ ਸ਼ਨਾਨ। ਮਿਲਿ ਆਵਤਿ ਤਿਨ ਸੰਗ ਅਜਾਨਿ। ਤਿਮ ਜੱਗ੍ਯਾਸੀ ਪਹੁੰਚਹਿ ਆਇ।ਮੱਜਨ ਕਰਿ ਅਨੰਦ ਕੋ ਪਾਇ ॥ ੪੧ ॥ ਜੋ ਗ੍ਯਾਨੀ ਮਗ ਜਾਨਤਿ ਆਛੇ। ਆਨਿ ਪਹੁਚਤਿ ਜਥਿ ਚਿਤ ਥਾਂਛੇ। ਜੋ ਪਰੈਂਤੁ ਮਗ ਜਾਨਨਿਹਾਰੋ।ਦਿਸ਼ਾ ਭਰਮ[2]ਭਾ ਰਿਦੇ ਮਝ੍ਹਾਰੋ ॥੪੨॥ਉਲਟੋ ਜਾਤਿ ਸੁਧਾਸਰ ਮਗ ਤੇ। ਸੁਨਹਿ ਅਪਰ ਤੇ ਕਹੈ ਨ ਲਗਤੇ। ਉਰ ਹੈਂਕਾਰ ਕਿ–ਮੈਂ ਮਗ ਜਾਨੋਂ–।ਭਰਮ ਭਯੋ ਉਰ ਨਹੀਂ ਪਛਾਨੋ ॥ ੪੩॥ਤਿਮ ਸੰਤਨ ਤੇ ਪੂਛਤਿ ਨਾਂਹੀ।–ਮੈਂ ਸਭਿ ਪਠਨੋ–ਲਖਹਿ ਮਨ ਮਾਂਹੀ। ਨਹਿੰ ਸਭਿਸੰਗ ਕਰਹਿ ਮਨ ਮਾਨੀ । ਸੋ ਕਬਿ ਹੋਇ ਨਹੀਂ ਬ੍ਰਹਮ ਗ੍ਯਾਨੀ’॥੪੪॥ਸ਼੍ਰੀ ਗੁਰੁ ਕਹਨੋ ਸਭਿਨਿ ਸਿਖ ਸੁਨਨੋ। ਸ਼ਰਧਾ ਧਰਿ ਨੰਮ੍ਰੀ ਹੁਇ ਮਨਨੋ। ਧਿੰਗਣ ਮੱਦ੍ਰ ਦੋਇ ਤਿਖਾਣ। ਕਰਨਿ ਕਾਰ ਮਹਿੰ ਬਹੁਤ ਸੁਜਾਨ ॥੪੫॥ ਰਹੌਂ ਗੁਰੂ ਹਰਿਗੋਵਿੰਦ ਤੀਰੈ। ਨਿਤ ਲੰਗਰ ਕੀ ਲਕਰੀ ਚੀਰੌਂ। ਮੰਜੋ ਬਹੁਤ ਚੌਕੀਆਂ ਕਰੌਂ। ਸਤਿਗੁਰ ਕੇ ਘਰ ਮੈਂ ਸੋ ਧਰੌਂ॥ ੪੬॥ ਅਪਰ ਸਿੱਖ ਕੇ ਕਾਰਜ ਹੋਇ। ਕਰਿ ਕੈ ਪ੍ਰੇਮ ਬਨਾਵੈਂ ਸੋਇ। ਕਥਾ ਕੀਰਤਨ ਸ਼ਬਦ ਉਚਾਰਿ। ਸੁਨਹਿ ਪ੍ਰੇਮ ਤੇ ਕਾਜ ਬਿਸਾਰਿ ॥ ੪੭ ॥ ਪਾਛਲਿ ਰਾਤਿ ਹੋਇ ਸਵਧਾਨ। ਪੂਰਬ ਆਪ ਕਰਹਿੰ ਇਸ਼ਨਾਨ। ਜਲ ਨਿਕਾਸਿ ਪੁਨ ਸਿੱਖ ਨਵ੍ਹਾਵੈਂ। ਨਿਸ ਦਿਨ ਸੱਤਿਨਾਮ ਲਿਵ ਲਾਵੈਂ ॥ ੪੮ ॥ ਅੰਤ ਸਮਾਂ ਤਿਨ ਕੋ ਜਥਿ ਭਯੋ। ਪ੍ਰਥਮ ਸ਼ਨਾਨ ਸੁਧਾਸਰ ਕਿਯੋ । ਜਿਤਿਕ ਪਦਾਰਥ ਨਿਕਟ ਨਿਹਾਰੇ। ਨਿਜ ਕਰ ਤੇ ਰੈਕਨਿ ਦੇ ਸਾਰੇ ॥ ੪੯ ॥ ‘ਵਾਹਿਗੁਰੂ’ ਸਿਮਰਤਿ ਤਨ ਛੋਰਾ।ਗੁਰੁ ਬਿਨ ਕਰਨੋ ਨ ਮਨ ਕਿਸ ਓਰਾ। ਸਿੱਖ ਚਿਖਾ ਪਰ ਜਥਿ ਲੈ ਗਏ। ਸ਼੍ਰੀ ਹਰਿਗੋਵਿੰਦ ਪਹੁੰਚਤਿ ਭਏ ॥ ੫੦ ॥ ਦੋਨਹੁ ਕੋ ਕਰ ਤੇ ਸਸਕਾਰਾ[3]। ਪੀਛੇ ਗੁਰੂ ਪ੍ਰਸੰਗ ਉਚਾਰਾ। ‘ਇਹ ਨਲ ਨੀਲ ਹੁਤੇ ਅਵਤਾਰ। ਕਰੀ ਬਿਨੈ ਇਨਹੂੰ ਇਕਬਾਰ ॥ ੫੧ ॥–ਹਮ ਕੋ ਭਗਤਿ ਦੇਇ ਬ੍ਰਹਮ ਗ੍ਯਾਨਾ ਹੋਵਹਿੰ ਲੀਨਿ ਅਨੰਦ ਮਹਾਨ–।ਤਬਿ ਹਮ ਨੈ ਉਚਰਨੋ ਤਿਸਕਾਲਾ–ਪੂਰ ਕਾਮਨਾ ਕਰਹਿੰ ਨਿਹਾਲ–॥ ੫੨ ॥ ਅਬਿ ਸਤਿਗੁਰੁ ਕੇ ਸਬਦ ਕਮਾਏ। ਬ੍ਰਹਮ ਗ੍ਯਾਨ ਭੇ ਨਹੀਂ ਲਖਾਏ[4]। ਅਬ-

[1]ਪੁਛਕੇ ਚਲਿਆ। [2]ਹੋਰ ਦਿਸ਼ਾ ਨੂੰ ਹੋਰ ਸਮਝ ਲੈਣਾ। [3](ਆਪਣੇ) ਹੱਥੀਂ ਦਾਹ ਦਿਤਾ। [4]ਬ੍ਰਹਮ ਗ੍ਯਾਨ ਹੋਇਆ (ਆਪ ਨੂੰ) ਨਹੀਂ ਜਣਾਇਆ।

ਚਲ ਪਦ ਪ੍ਰਾਪਤਿ ਅਬਿ ਹੋਵਾ। ਭੋਗ ਕਰਮ ਫਲ ਸਭਿ ਕੋ ਖੋਵਾ' ॥੫੩॥
ਸੁਨਿ ਕਰਿ ਸਗਰੇ ਸਿਖ ਬਿਸਮਾਏ।'ਗਤਿ ਮਿਤ ਤੁਮਰੀ ਲਖੀ ਨ ਜਾਏ।
ਕੋਇ ਨ ਜਾਨੈ ਮਹਿਮਾ ਸਗਰੀ।ਤੀਨ ਲੋਕ ਮਹਿੰ ਮਹਾਂ ਉਜਗਰੀ' ॥੫੪॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਦੁਤਿ ਚਤਵਾਰਿੰਸਤੀ ਅੰਸੂ ॥ ੪੨ ॥

੪੩. [ਸਿੱਖਾਂ ਦੇ ਪ੍ਰਸੰਗ]।

ਦੋਹਰਾ ॥ ਹੁਤੋ ਬੈਦ ਦੋਨਹੁੰ ਬਛੇ ਬਨਵਾਲੀ, ਪ੍ਰਸਰਾਮ। ਸਿੱਖ ਸਾਧ ਕੋ ਰੁਜ ਹਰੈਂ ਉਰ ਨਿਸ਼ਕਾਮ ਅਨਾਮ[1] ॥ ੧ ॥ ਚੌਪਈ ॥ ਅਵਖਧ ਨਿਜ ਧਨ ਲਾਇ ਬਨਾਵੈਂ। ਗੁਰੁ ਅਰਥ ਰੋਗੀਨ ਖੁਲਾਵੈਂ। ਪਰਜੋ ਹੋਇ[2] ਤਿਸਕੇ ਘਰ ਜਾਇ। ਅਵਖਧ ਬਲ ਤੇ ਦੇਤਿ ਉਠਾਇ ॥ ੨ ॥ ਸਤਿਗੁਰੁ ਸ਼ਬਦ ਪ੍ਰੇਮ ਤੇ ਗਾਵੈਂ। ਅਰਥ ਬਿਚਾਰਹਿੰ ਬਹੁਰ ਕਮਾਵੈਂ। ਇਕ ਦਿਨ ਸ਼੍ਰੀ ਸਤਿਗੁਰੁ ਅਗਾਰੀ। ਕਰ ਜੋਰਤਿ ਅਰਦਾਸ ਉਚਾਰੀ ॥ ੩ ॥ 'ਸਾਚੇ ਪਾਤਸ਼ਾਹੁ ਹਮ ਜਾਨਾ। ਸਤਿਗੁਰੁ ਸ਼ਬਦ ਦੇਤਿ ਕੱਲਜਾਨਾ। ਸਾਧ ਸੰਗ ਕੀ ਉਪਮਾਂ ਭਾਰੀ। ਕਸੋਂ ਸਤਿਗੁਰੁ ਨੇ ਇਤੀ ਉਚਾਰੀ?'॥੪॥ਸ਼੍ਰੀਮੁਖ ਤੇ ਤਿਨ ਸੋਂ ਤਬਿ ਕਹੈਂ। 'ਅਵਖਧ ਸਭਿ ਰੋਗਨਿ ਕੋ ਅਹੈ। ਤੁਮਨੇ ਕਰਿ ਸਭਿ ਘਰ ਮਹਿੰ ਰਾਖੀ। ਰੋਗਾਤੁਰ ਆਵਹਿੰ ਹੁਇ ਕਾਂਖੀ[3] ॥ ੫ ॥ ਦੇਖ ਨਾਟਕਾ[4] ਕਰਹਿੰ ਬਿਚਾਰੀ। ਗਰਮੀ, ਸਰਦੀ, ਕਫੀ ਉਦਾਰੀ[5]। ਨੀਕੇ ਜਬਿ ਪਰਖਹੁ ਤਬਿ ਦੇਤਿ। ਬਹੁਰੋ ਪਥ[6] ਬਤਾਇ ਸੁਖ ਹੇਤੁ ॥ ੬ ॥ ਤਬਿ ਤਿਸ ਕੋ ਰੁਜ ਦੂਰ ਬਿਦਾਰੋ। ਸਨੈ ਸਨੈ ਹੁਇ ਜਾਤਿ ਸੁਖਾਰੋ। ਧਰੀ ਹੋਇ ਜੋ ਅਵਖਧ ਲਾਖ। ਰੋਗੀ ਮਿਲੈਂ ਸਗਲ ਉਰ ਕਾਂਖ[7] ॥ ੭ ॥ ਬਿਨਾ ਬੈਦ ਤੇ ਰੋਗ ਨ ਜਾਈ। ਇਹੁ ਨਿਸ਼ਚੈ ਜਾਨਹੁ ਸਮੁਦਾਈ। ਤਿਮ ਗੁਰਮੁਖ ਸਿਖ ਜੋ ਮਮ ਪਯਾਰੇ। ਦੇਖਹਿੰ ਪ੍ਰਥਮ–ਕਵਨ ਅਧਿਕਾਰੇ?॥੮॥ਕਰਮ ਉਪਾਸਨ, ਕੈਧੋਂ ਗਯਾਨ–। ਅਧਿਕਾਰੀ ਜਸ ਤਥਾ ਬਖਾਨ। ਰਹਤ[8] ਬਤਾਇ ਗੁਨਨਿ ਕੋ ਦੇਤਿ। ਸੋ ਸਿਖ ਸ਼ੀਘ੍ਰ ਸ਼ੋਧ ਕੋ ਲੇਤਿ ॥ ੯ ॥ ਬਿਨ ਅਧਿਕਾਰ ਜੁ ਦੇ ਉਪਦੇਸ਼। ਰਹੀ ਸ਼ੋਧ ਸੋ ਲਹੈ ਕਲੇਸ਼[9]। ਸਾਧ ਸੰਗ ਕੀ ਮਹਿਮਾ ਭਾਰੀ। ਯਾਂਤੇ ਸ਼੍ਰੀ ਗੁਰੁ-ਦੇਵ ਉਚਾਰੀ' ॥ ੧੦ ॥ ਹੁਤੋ ਤੀਰਥਾ ਇਕ ਸਿਖ ਜੋਇ। ਰਹੇ ਸ਼ਾਹੁ ਲਸ਼ਕਰ ਮੈਂ ਸੋਇ। ਸ਼੍ਰੀ ਹਰਿਗੋਵਿੰਦ ਸ਼ਰਨੀ ਆਯੋ।ਹਾਥ ਜੋਰਿ ਕਰਿ ਬਾਕ

[1]ਹੋਮ ਰਹਿਤ। [2](ਜੋ ਰੋਗੀ) ਪਿਆ ਹੋਵੇ। [3](ਦਵਾਈ ਦੀ) ਇੱਛਾ ਵਾਲੇ ਹੋਕੇ। [4]ਨਾੜੀ। [5]ਬਹੁਤੀ। [6]ਅਨੁਪਾਨ। [7]ਰਿਦੇ ਵਿਚ (ਦਵਾਈ ਦੀ) ਇੱਛਾ ਕਰਕੇ। [8]ਰਹਿਣੀ। [9]ਕੱਲਜਾਨ ਤੋਂ ਕਿਤੇ ਰਹੀ, ਸਗੋਂ ਕਲੇਸ਼ ਪਾਉਂਦਾ ਹੈ।

ਅਲਾਧੋ ॥ ੧੧ ॥ 'ਲਗੋ ਰਹੌਂ ਨਿਜ ਕਿਰਤ ਬਿਸਾਲਾ। ਅਵਸਰ ਹੋਤਿ ਨਹੀਂ ਕਿਸ ਕਾਲਾ। ਕਿਮ ਹਮਰੋ ਭੀ ਹੋਇ ਉਧਾਰਾ ?'।ਸ਼੍ਰੀ ਮੁਖ ਤੇ ਉਪ-ਦੇਸ਼ ਉਚਾਰਾ ॥੧੨॥ 'ਸੰਤਨ ਕੀ ਸੇਵਾ ਨਿਤ ਕਰੀਅਹਿ। ਛਾਦਨ ਭੋਜਨ ਤੇ ਸੁਖ ਧਰੀਅਹਿ[1]। ਦੇਤਿ ਧੇਨੁ ਕੋ ਘਾਸ ਰ ਦਾਨਾ। ਸੋ ਨਰ ਦੁਰਗਧ ਕਰਤਿ ਹੈ ਪਾਨਾ ॥ ੧੩ ॥ ਤਥਾ ਸਾਧ ਕੀ ਸੇਵਾ ਕਰੈ। ਜਿਮ ਕਿਮ ਤਿਨ ਪ੍ਰਸੰਨਤਾ ਧਰੈ। ਪੰਥ ਸੁਖੇਨ ਬਤਾਇ ਸੁ ਦੇਤਿ। ਭਗਤਿ ਗਯਾਨ ਕੋ ਦ੍ਰਿੜ ਕਰਿ ਲੇਤਿ' ॥ ੧੪ ॥ ਸੁਨਿ ਬੂਝਜੋ 'ਕਿਮ ਸੰਤ ਪਛਾਨੋਂ ?। ਜਿਸਤੇ ਪਿਖ ਕਰਿ ਸੇਵਾ ਠਾਨੋਂ'। ਤਬਿ ਸਤਿਗੁਰ ਬਿਧਿ ਤਾਂਹਿ ਬਤਾਈ। 'ਇਕ ਨ੍ਰਿਪ ਨੇ ਅਭਿਲਾਖ ਉਠਾਈ ॥ ੧੫ ॥–ਕਿਮ ਹੇਰਹਿੰ ਹੰਸਨ ਕੋ ਨੈਨ–। –ਖਗ ਗਨ ਕੋ ਸੇਵਨਿ ਕਰਿ ਐਨ–। ਬ੍ਰਿੰਦ ਚੋਗ ਸਭਿ ਬਿਧਿ ਕੀ ਪਾਵੈਂ[2]। ਦੇਸ਼ ਬਿਦੇਸ਼ਨਿ ਤੇ ਖਗ ਆਵੈਂ ॥੧੬॥ ਚੁਗੈਂ ਚੋਗ ਅਰੁ ਜਸੁ ਬਿਸਤਾਰੈਂ। ਮਾਨ ਸਰੋਵਰ ਲਾਗ ਸਿਧਾਰੈਂ। ਸੁਨਿ ਹੰਸਨ ਸਭਿ ਬਿਧੇ ਬਖਾਨਾ।–ਹਮ ਭੀ ਚਲਹਿੰ ਨਰਿੰਦ ਸਥਾਨਾ ॥੧੭ ॥ ਤਿਹ ਉਰ ਸ਼ਰਧਾ ਜਾਇ ਵਧਾਵੈਂ। ਜਿਸ ਤੇ ਨਿਤ ਖਗ ਚੋਗ ਚੁਗਾਵੈਂ--। ਤਬਿ ਹੰਸਨ ਕੀ ਜੋਰੀ[3] ਆਇ। ਅਪਨਿ ਸਰੂਪ ਸੁ ਦੀਨ ਦਿਖਾਇ ॥ ੧੮ ॥ ਪਿਖਿ ਲੋਕਨਿ ਤਬਿ ਜਾਇ ਸੁਨਾਯੋ। ਹਰਖਤਿ ਨ੍ਰਿਪ ਮੁਕਤਾ ਪੈ[4] ਲਯਾਯੋ। ਧਰਜੋ ਅਗਾਰੀ ਤਿਨ ਕੇ ਜਾਇ। ਭਜਿ ਪਾਨੀ, ਪੈ ਲੀਨਿਸਿ ਖਾਇ ॥੧੯ ॥ ਗੋਲ ਅਮੋਲਕ ਮੁਕਤਾ ਜਾਲ*। ਨਿਜ ਅੰਤਰ ਤੇ ਦਏ ਨਿਕਾਲਾਉਡਿ ਕਰਿ ਗਏ ਆਪਨੇ ਦੇਸ਼ਾ ਮਨ ਅਨੰਦ ਕਰਿ ਲਏ ਨਰੇਸ਼[5] ॥੨੦॥ ਜਥੈ ਜੌਹਰੀ ਤੇ ਪਰਖਾਏ। ਸਭਿ ਨ੍ਰਿਪ ਧਨ ਨਹਿੰ ਤਿਨਿ ਸਮਤਾਏ[6]। ਤਿਮ ਤੂੰ ਸਭਿ ਕੀ ਸੇਵਾ ਠਾਨਿ †। ਮਿਲਹਿ ਆਇ ਜੋ ਦੇ ਬ੍ਰਹਮ ਗਯਾਨ' ॥੨੧॥ ਭਯੋ ਅਨੰਦ ਸੁਨੇ ਗੁਰੁ ਬੈਨ। ਸੇਵਨ ਲਗਜੋ ਸੰਤ ਸੁਖਦੈਨ। ਵਾਹਿਗੁਰੂ ਸਿਮਰਤਿ ਸੁਖ ਪਾਵਾ। ਅੰਤਕਾਲ ਗੁਰੁ ਨਿਕਟਿ ਸਿਧਾਵਾ ॥੨੨॥ ਭਾਵਾ ਧੀਰੋ ਬਸਹਿ ਉਜੈਨ। ਕਰਹਿ ਭਗਤਿ ਗੁਰੁ ਕੀ ਨਿਜ ਐਨ। ਕਥਾ ਕੀਰਤਨ ਸੁਨੈ ਸੁਨਾਵੈ। ਦੋਇ ਜਾਮ ਨਿਸ

[1] ਭਾਵ ਸੁਖ ਦਿਓ। [2] ਸਭ ਬਿਧ ਦੀ ਚੋਗ ਸਾਰੇ (ਪੰਛੀਆਂ) ਨੂੰ ਪਾਵੇ। [3] ਜੋੜੀ। [4] ਮੋਤੀ ਤੇ ਦੁੱਧ। [5] ਰਾਜੇ ਨੇ (ਮੋਤੀ) ਲੈ ਲਏ। [6] ਬਰਾਬਰ।

*'ਸਿੱਖਾਂ ਦੀ ਭਗਤ ਮਾਲ' ਵਿਚ ਏ ਮੋਤੀ ਲਿਖੇ ਹਨ।

†ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉਤਰਾਰਧ ਅਧਯਾਯ ੪੨ ਅੰਕ ੫੪ ਦੀ ਹੇਠਲੀ ਟੁਕ।

ਸੁਪਤਿ ਬਿਤਾਵੈ ॥੨੩॥ ਖਸ਼ਟ ਜਾਮ ਮਹਿੰ ਭਗਤਿ ਕਰੈਤਾ। ਸਤਿਸੰਗਤਿ ਕੌ ਮਿਲਿ ਬੁਧਿਵੈਤਾ। ਛਠੇ ਮਾਸ ਗੁਰੁ ਕੇ ਢਿਗ ਆਵੈ। ਦਰਸ਼ਨ ਕਰਤਿ ਅਨੰਦ ਕੌ ਪਾਵੈ ॥੨੪॥ ਇਕ ਦਿਨ ਬੂਝਨੋ ਸਤਿਗੁਰੁ ਪਾਸ। 'ਸੰਤਨਿ ਕੇ ਲੱਛਨ ਕਜਾ ਰਾਸਿ ?'। ਤਬਿ ਸ਼੍ਰੀ ਹਰ ਗੋਵਿੰਦ ਬਖਾਨਾ। 'ਇਕ ਸ਼ਲੋਕ ਸੰਤਨਿ ਗੁਨਵਾਨਾ ॥ ੨੫ ॥ ਸ਼੍ਰੀ ਮੁਖਵਾਕ ॥

ਮੰਤ੍ਰੰ ਰਾਮ ਰਾਮ ਨਾਮੰ ਧ੍ਯਾਨੰ ਸਰਬਤ੍ਰ ਪੂਰਨਹ ॥ ਗ੍ਯਾਨੰਸ੍ਯਮ ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਨਹ ॥ ਦਯਾਲੰ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ ॥ ਭੋਜਨੰ ਗੋਪਾਲ ਕੀਰਤਨੰ ਅਲਪ ਮਾਯਾ ਜਲ ਕਮਲ ਰਹਤਹ ॥ ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥ ਪਰਨਿੰਦਾ ਨਹ ਸ੍ਰੋਤਿ ਸ੍ਰਵਣੰ ਆਪੁ ਤ੍ਯਾਗਿ ਸਗਲ ਰੇਨੁਕਹ ॥ ਖਟ ਲਖ੍ਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਰੁਜਨਹ ॥ ੪੦ ॥

ਚੌਪਈ ॥ ਸਿਮਰਹਿੰ ਰਾਮ ਲਖਹਿ ਸਭਿ ਮਾਂਹੀ। ਦੁਖ ਸੁਖ ਮਹਿੰ ਸਮ ਸਦਾ ਰਹਾਂਹੀ।ਜੋ ਨਿਰਮਲ ਨਿਰਵੈਰ ਨਿਰਾਲਾ। ਜੁਰੇ ਰਹੈਂ ਤਿਹ ਸੋਂ ਸਭਿ ਕਾਲਾ ॥੨੬॥ ਸਭਿ ਜੀਵਨ ਪਰ ਦਯਾ ਕਰੈਤੇ। ਕਾਮ ਕ੍ਰੋਧ ਕਰਿ ਨਹੀਂ ਲਿਪੈਤੇ। ਜਨੋਂ ਜਲ ਕਮਲ ਅਲੇਪ ਸਦੀਵੇ। ਸ਼ੱਤ੍ਰੁ ਮਿੱਤ੍ਰੁ ਉਪਦੇਸ਼ਕ ਥੀਵੇ ॥ ੨੭॥ ਪਰਨਿੰਦਾ ਨਹਿੰ ਸੁਨੈਂ ਸੁਨਾਵੈਂ। ਨਿੰਮ੍ਰੀ ਮਨ, ਖਟ ਲੱਖਨ ਪਾਵੈਂ।ਇਨਤੇ ਪਰਖ ਲੇਹਿ ਬੁਧਿਵਾਨ। ਸੋਈ ਸਾਧ ਬ੍ਰਿੰਦ ਗੁਨਵਾਨ॥ ੨੮ ॥ ਤਿਨ ਕੀ ਸੰਗਤਿ ਦੁਰਮਤਿ ਹਰੈ। ਸੇਵਹਿ ਗਜਾਨ ਪ੍ਰਾਪਤੀ ਕਰੈ'।ਸੁਨਿ ਹਰਖਜੋ ਧੀਰੋ ਘਰਗਯੋ।ਸ਼ੁਭ ਲੱਖਣ ਸਭਿ ਧਾਰਤਿ ਭਯੋ॥੨੯॥ ਮੇਲਿ ਬਡੋ ਸਿਖ ਪੁਰ ਬੁਰਹਾਨ[1]।ਭਾਈ ਭਗਤ ਦਾਸ ਭਗਵਾਨ[2]।ਅਪਰ ਬੋਦਲਾ ਮਲਕ ਕਟਾਰੂ। ਪਿਰਥੀ ਮਲ ਜਰਾਂਦ[3]ਬੁਧਿ ਸਾਰੂ॥੩੦॥ਛੱਲੂ ਭਗਤ ਛੁਰਾ ਹੈਰਾਣਾਸ਼ਜਾਮੀ-ਦਾਸ ਵਧਾਵਨਿ[4] ਜਾਨਿ। ਸੁੰਦਰ[5] ਆਦਿਕ ਸਿੱਖ ਅਨੇਕ।ਮਿਲਹਿੰ ਕੀਰ-ਤਨ ਕਰਹਿੰ ਬਿਬੇਕ॥੩੧॥ ਸਭਿ ਇਕਠੇ ਦਰਸ਼ਨ ਹਿਤ ਆਏ। ਸ਼੍ਰੀ ਗੁਰੁ ਹਰਿਗੋਵਿੰਦ ਦਰਸਾਏ।ਅਨਿਕ ਭਾਂਤਿ ਕੀ ਅਰਪਿ ਉਪਾਇਨ। ਸਿਰ ਧਰਿ ਬੰਦਤਿ ਪੰਕਜ ਪਾਇਨਿ ॥ ੩੨ ॥ ਰਹੇ ਕਿਤਿਕ ਦਿਨ ਦਰਸਨ ਕਰਿਤੇ । ਬੈਠੇ ਢਿਗ ਜੱਗਜਾਸਾ ਧਰਿਤੇ । 'ਹਮ ਕੌ ਸੁਮਤਿ ਬਤਾਵਨਿ ਕਰੀਅਹਿ । ਭਵ ਸਾਗਰ ਤੇ ਪਾਰ ਉਤਰੀਅਹਿ'॥੩੩॥ਤਬਿ ਸ਼੍ਰੀ ਹਰਿਗੋਬਿੰਦ ਉਚਾਰਾ। 'ਧਰਮਸਾਲ ਇਕ ਕਰਹੁ ਉਦਾਰਾ। ਬਡੀ ਪ੍ਰਭਾਤਿ ਮਿਲਹਿੰ ਸਭਿ ਆਇ

[1]ਬੁਰਹਾਨ ਪੁਰ। [2]ਭਾਈ ਭਗਵਾਨ ਦਾਸ ਭਗਤ ਸੀ। [3]ਜਰਾਂਦੀ ਜਾਤ ਹੈ। ਸ਼ਿਕਲੀ ਗਰ, ਯਾ ਸੰਜੋਅ ਬਨਾਣੇ ਵਾਲਾ [ਅ: ਜ਼ੱਰਾਦ, ਜ਼ਰਹ ਗਰ] । [4]ਜਾਤਿ। [5]ਨਾਮ ।

ਗੁਰਬਾਨੀ ਕੋ ਸੁਨਹਿ ਸੁਨਾਇੰ ॥ ੩੪ ॥ ਅਰਥ ਬਿਚਾਰਹੁ ਕਥਾ ਕਰੀਜੈ। ਬਹੁਰ ਕਮਾਵਹੁ ਮਨ ਧਰਿ ਲੀਜੈ। ਸਮੋਂ ਆਰਤੀ ਚਰਨ ਕਮਲ ਲਗਿ*। ਕਰਿ ਅਰਦਾਸ ਜਾਹੁ ਨਿਜ ਘਰ ਮਗ ॥ ੩੫ ॥ ਧਰਮ ਕਿਰਤ ਕਰਿ ਕੂਰ ਨ ਕਹੀਅਹਿ। ਪੁਨ ਰਹਰਾਸ ਸਮੋਂ ਜਬਿ ਲਹੀਅਹਿ। ਜਾਮ ਨਿਸਾ ਲਗਿ ਕਿਰਤਨੁ ਕਰੀਅਹਿ। ਅੰਤ ਸੋਹਿਲਾ ਪਢਿਬੋ ਲਹੀਅਹਿ॥੩੬॥ਜਾਮ ਨਿਸਾ ਤੇ ਕਰਹੁ ਸ਼ਨਾਨ। ਪਠਹੁ ਕੰਠ ਬਾਨੀ ਸੁਖ ਖਾਨਿ। ਛੁਧਿਤਿ ਨਗਨ ਸਿਖ ਦੇਖੈ ਜੋਇ। ਭੋਜਨ ਬਸਤ੍ਰ ਦੇਹੁ ਸੁਖ ਹੋਇ ॥ ੩੭ ॥ ਪੁਰਬ ਅਮੱਸਯਾ ਅਰੁ ਸੰਗ੍ਰਾਂਦਿਦੀਪਮਾਲ ਬੈਸਾਖੀ ਆਦਿਗੁਰ ਕੀ ਕਾਰ ਇਕੱਤ੍ਰ ਕਰੀਜੈ। ਤਬਿ

*ਵੱਡੇ ਗੁਰੂ ਦੁਆਰਿਆਂ ਵਿਚ ਪੰਜ ਚੌਕੀਆਂ ਦੀ ਮਰਯਾਦਾ ਸਨਾਤਨ ਹੈ। ਸ਼੍ਰੀ ਦਰਬਾਰ ਸਾਹਿਬ ਜੀ ਵਿਚ ਹੁਣ ਤਕ ਜਾਰੀ ਹੈ। ਪਹਿਲੀ ਚੌਂਕੀ ਆਸਾ ਦੀ ਵਾਰ ਦੀ, ਦੂਸਰੀ ਬਿਲਾਵਲ ਦੀ, ਤੀਸਰੀ ਚਰਨ ਕਮਲ ਦੀ, ਚੌਥੀ ਸੋਦਰ ਦੀ, ਪੰਜਵੀਂ ਕੀਰਤਨ ਸੋਹਿਲੇ ਦੀ। ਪੰਡਤ ਤਾਰਾ ਸਿੰਘ ਜੀ ਨੇ ਬਿਲਾਵਲ ਤੇ ਚਰਨ ਕਮਲ ਦੀ ਚੌਂਕੀਆਂ ਨੂੰ ਇੱਕੋ ਲਿਖਿਆ ਹੈ, ਇਹੋ ਉਕਾਈ ਏਥੇ ਹੋਈ ਜਾਪਦੀ ਹੈ, ਕਿ ਬਿਲਾਵਲ ਦੀ ਚੌਂਕੀ ਦੀ ਥਾਂ ਚਰਨ ਕਮਲ ਦੀ ਚੌਂਕੀ ਲਿਖੀ ਗਈ ਹੈ। ਇਨ੍ਹਾਂ ਪੰਜ ਪ੍ਰਸਿੱਧ ਚੌਂਕੀਆਂ ਤੋਂ ਛੁਟ ੬ ਚੌਂਕੀਆਂ ਹੋਰ ਹਨ, ੧੧ ਚੌਂਕੀਆਂ ਨਾਲ ਸ਼੍ਰੀ ਹਰਿਮੰਦਰ ਵਿਚ ਅਖੰਡ ਕੀਰਤਨ ਹੁੰਦਾ ਹੈ। ਪਹਿਲਾਂ ਇਨ੍ਹਾਂ ਦੇ ਵਕਤ ਪਹਿਰਿਆਂ ਦੇ ਹਿਸਾਬ ਉਤੇ ਸਨ ਜੋ ਘੜਿਆਲ ਬੁੰਗੇ ਤੋਂ ਪਹਿਰੇ ਤੇ ਘੜੀਆਂ ਵਜਾ ਕੇ ਦੱਸੇ ਜਾਂਦੇ ਸਨ। ਹੁਣ ਘੰਟਿਆਂ ਦਾ ਹਿਸਾਬ ਹੈ। ੧੧ ਚੌਂਕੀਆਂ ਦਾ ਵੇਰਵਾ ਇਉਂ ਹੈ:—

੧. ਤ੍ਰਿਪਹਿਰੇ ਦੀ ਚੌਂਕੀ	੨–੩੦ ਵਜੇ ਤੋਂ	੩–੩੦ ਵਜੇ ਤਕ।	ਇਹ
੨. ਆਸਾ ਦੀ ਵਾਰ ਦੀ ਚੌਂਕੀ	੩–੩੦ ਵਜੇ ਤੋਂ	੬–੪੫ ਵਜੇ ਤਕ।	ਹਿਸਾਬ
੩. ਬਿਲਾਵਲ ਦੀ ਪਹਿਲੀ ਚੌਂਕੀ	੭–੦ ਵਜੇ ਤੋਂ	੮–੪੦ ਵਜੇ ਤਕ।	ਚੇਤਰ ਦੇ
੪. ਬਿਲਾਵਲ ਦੀ ਦੂਜੀ ਚੌਂਕੀ	੮–੪੦ ਵਜੇ ਤੋਂ	੧੦–੨੦ ਵਜੇ ਤਕ।	ਮਹੀਨੇ
੫. ਅਨੰਦ ਦੀ ਚੌਂਕੀ	੧੦–੨੦ ,, ਤੋਂ	੧੨–੦ ਵਜੇ ਤਕ।	ਦਾ ਹੈ।
੬. ਸਾਰੰਗ ਦੀ ਚੌਂਕੀ	੧੨–੦ ,, ਤੋਂ	੧–੫੦ ਵਜੇ ਤਕ।	ਅਗੋਂ ਹੋਰ
੭. ਚਰਨ ਕਵਲ ਦੀ ਚੌਂਕੀ	੧–੫੦ ,, ਤੋਂ	੩–੩੦ ਵਜੇ ਤਕ।	ਮਹੀਨੇ
੮. ਜੋਤਸਿਰੀ ਦੀ ਚੌਂਕੀ	੩–੩੦ ,, ਤੋਂ	੫–੧੫ ਵਜੇ ਤਕ।	ਸਭ
੯. ਸੋਦਰ ਦੀ ਚੌਂਕੀ	੫–੧੫ ,, ਤੋਂ	੭–੦ ਵਜੇ ਤਕ।	ਚੌਂਕੀਆਂ
੧੦. ਕਲਜਾਨ ਦੀ ਚੌਂਕੀ	੮–੩੦ ,, ਤੋਂ	੮–੪੫ ਵਜੇ ਤਕ।	੧੫ ਮਿੰਟ
੧੧. ਕੀਰਤਨ ਸੋਹਿਲੇ ਦੀ ਚੌਂਕੀ	੧੦–੦ ,, ਤੋਂ	੧੦–੪੫ ਵਜੇ ਤਕ।	ਅਗੇਤ੍ਰੀਆਂ

ਹੁੰਦੀਆਂ ਜਾਣਗੀਆਂ, ਜੇਠ ਹਾੜ ਦਾ ਵਕਤ ਇਕੋ ਰਹੇਗਾ। ਅਰਥਾਤ ੨ ਵਜੇ ਅਰੰਭ। ਸਾਵਣ ਤੋਂ ਫਿਰ ਹਰ ਮਹੀਨੇ ੧੫ ਮਿੰਟ ਵਕਤ ਅਗਲੇ ਪਾਸੇ ਵਧੇਗਾ ਅਰਥਾਤ ਸਾਵਣ ਵਿਚ ਅਰੰਭ ੨-੧੫ ਹੋਵੇਗਾ,ਪਰ ਕੱਤਕ ਮਘਰ ਪੋਹ ਮਾਘ ਫੇਰਦਿਕੇ ਵਕਤ ਰਹੇਗਾ।ਅਰਥਾਤ ਪਹਿਲੀਚੌਂਕੀ ੩ ਵਜੇਫਰਾਣ ਨੂੰ ਫੇਰ ਪਿਛਲੇ ਪਾਸੇ ੧੫ ਮਿੰਟ ਘਟੇਗਾ,ਅਰਥਾਤ ੨-੪੫ ਤੋਂ ਅਰੰਭ। ਵੇਗਾ।

ਪੰਚਾਮ੍ਰਿਤ ਕਰਿ ਬਰਤੀਜੈ॥ ੩੮ ॥ ਭਜਿ ਹੌਮੈ ਧਾਰਹੁ ਮਨ ਨੀਵਾਂ। ਇਮ ਸਤਿਸੰਗਤਿ ਕਰਹੁ ਸਦੀਵਾ।–ਪਰੀ ਕੂਪ ਮਹਿੰ ਜਾਇ ਬਿਲਾਈ[1]। ਕਿਮ ਪਵਿੱਤ੍ਰ ਹੁਇ?–ਪੂਛਨੋ ਜਾਈ[2]॥੩੯॥ਪੰਡਤਿ ਕਹਯੋ–ਕਾਢਿ ਮੰਜਾਰੀ[1] ।ਬਹੁਰ ਹਜ਼ਾਰ ਡੋਲ ਕਢਿ ਬਾਰੀ[3]। ਹੁਇ ਪਵਿੱਤ੍ਰ–ਸੁਨਿ ਕੈ ਨਰ ਗਯੋ। ਕਢਨਿ ਬਿਲਾਈ ਭੂਲਤਿ ਭਯੋ॥੪੦॥ਜਲ ਨਿਕਾਸਿ ਬਹੁ,ਗੰਧਿ ਨ ਗਈ। ਪੰਡਤ ਨਿਕਟ ਜਾਇ ਸੁਧਿ ਦਈ।–ਨਹਿੰ ਪਾਵਨਿ ਸੋ ਕੂਪ ਭਯੋ ਹੈ। ਨੀਰ ਨਿਕਾਸਨਿ ਅਧਿਕ ਕਿਯੋ ਹੈ–॥੪੧॥ਸੁਨਿ ਪੰਡਤ ਨੇ ਪੁਨਹੁ ਬਖਾਨੀ।–ਕਾਢਹੁ ਲੱਛ[4]ਡੋਲ ਭਰਿ ਪਾਨੀ–।ਪੁਨ ਦੁਰਗੰਧਿ ਲਖੀ ਜਲ ਮਾਂਹੀ ।–ਨਹਿੰ ਪੁਨੀਤ–ਕਹਿ ਪੰਡਤ ਪਾਹੀ॥੪੨॥ ਸੁਨਿ ਪੰਡਿਤ ਚਲਿ ਕੂਪਿ ਨਿਹਾਰਿ। ਬੀਚ ਪਰੀ ਤਿਮ ਹੀ ਮੰਜਾਰਿ[1] ।-ਕਹਤਿ ਭਯੋ–ਇਹ ਕਨਾ ਤੁਮ ਕੀਨੀ। ਮ੍ਰਿਤਕ ਬਿਲਾਈ ਬਿਚ ਰਖਿ ਲੀਨੀ ॥੪੩॥ ਜੌ ਲਗਿ ਇਸਹਿ ਨਿਕਾਸਹੁ ਨਾਂਹੀ। ਕਿਮ ਪਾਵਨਤਾ ਹੁਇ ਜਲ ਮਾਂਹੀ?–। ਤਿਮ ਜਾਨਹੁ ਤਨ ਹੌਮੈ ਬੁਰੀ । ਅਣਹੋਵਤਿ ਜੋ ਤਨ ਮਹਿੰ ਧਰੀ॥੪੪॥ਜਬਿ ਲਗਿ ਦਿਸਹਿ ਬਿਸਾਰੋ ਨਾਂਹਿ ਤਬਿ ਲਗਿ ਸੰਸੈ ਮੁਕਤੀ ਮਾਂਹਿ। ਯਾਂਤੇ ਹੌਮੈ ਤਜਿਬੋ ਹੋਤੁ। ਕਰਹੁ ਜਤਨ ਨਿਤ ਹੋਇ ਸੁਚੇਤ ॥੪੫॥ ਸਨੈ ਸਨੈ ਇਹ ਹੋਇ ਬਿਨਾਸ। ਹੋਇ ਆਤਮਾ ਗਯਾਨ ਪ੍ਰਕਾਸ਼[5]। ਇਮ ਸੁਨਿ ਕੈ ਸਿੱਖਨਿ ਕੀ ਪੰਗਤਿ । ਜੋ ਬੁਰਹਾਨਿ ਪੁਰੇ ਕੀ ਸੰਗਤਿ ॥ ੪੬ ॥ ਧਰਜੋ ਅਨੰਦ ਗਏ ਨਿਜ ਧਾਮੂ । ਸਿਮਰਨਿ ਕਰਤਿ ਭਏ ਸਤਿਨਾਮੂ । ਕਹਜੋ ਗੁਰੂ ਸੋ ਕੀਨਿ ਕਮਾਵਨਿ। ਅੰਤਹਕਰਣ ਭਏ ਤਿਨ ਪਾਵਨਿ ॥੪੭॥ ਜੋ ਜੋ ਸਤਿਗੁਰ ਰਹਤਿ ਬਤਾਈ। ਸੋਈ ਕਰਤਿ ਭਏ ਸਭਿ ਜਾਈ। ਉਚਿਤ ਮੋਖ ਕੇ ਸਗਰੇ ਭਏ। 'ਸਤਿਗੁਰੁ ਧੰਨ ਧੰਨ ਸੁਖ ਦਏ' ॥ ੪੮ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਲਾਸੇ 'ਸਿੱਖਨ' ਪ੍ਰਸੰਗ ਕਥਨੰ ਨਾਮ ਤ੍ਰੀਨ ਚਤਵਾਰਿੰਸਤੀ ਅੰਸੂ ॥ ੪੩ ॥

੪੪. [ਸਿੱਖਾਂ ਦੇ ਪ੍ਰਸੰਗ]।

ਦੋਹਰਾ ॥ ਮਾਈਆ[1] ਲੰਬ[6] ਸੁਹੰਡ[7] ਰਹਿ ਸਤਿਸੰਗਤਿ ਨਿਤ ਜਾਇ। ਪ੍ਰੇਮ ਗਾਇ ਗੁਰ ਸ਼ਬਦ ਕੋ ਕਰਹਿ ਭਗਤਿ ਭਉ ਭਾਇ[8] ॥ ੧ ॥ ਚੌਪਈ ॥ ਸਤਿਗੁਰ ਕੇ ਦਰਸ਼ਨ ਹਿਤ ਆਯੋ। ਪਗ ਪੰਗਜ ਪਰ ਸੀਸ ਝੁਕਾਯੋ। ਰਹਿ ਕੇਤਿਕੇ ਦਿਨ ਬੂਝਨਿ ਕੀਨਿ । 'ਮੋਹਿ ਬਤਾਵਹੁ ਗੁਰੂ ਪ੍ਰਬੀਨ ॥ ੨ ॥ ਸਤਿ-

[1]ਬਿੱਲੀ । [2](ਕਿਸੇ ਨੇ) ਜਾਕੇ ਪੁਛਿਆ । [3]ਜਲ ਦੇ । [4]ਲੱਖ । [5]ਨਾਮ । [6]ਜਾਤ । [7]ਟਿਕਾਣੇ ਦਾ ਨਾਮ । [8]ਭ ਧਾਰਕੇ ਪ੍ਰੇਮਾ ਭਗਤੀ ਨਾਲ ।

ਸੰਗਤਿ ਕੈ ਗੁਰੁ ਦਰਬਾਰ। ਇਕ ਤੌ ਜਾਤਿ ਕਾਮਨਾ ਧਾਰਿ। ਲੇਤਿ ਪਦਾਰਥ ਹਿਤ ਗੁਜ਼ਰਾਨ। ਕਰਹਿੰ ਤਿਸੀ ਤੇ ਖਾਨ ਰੁ ਪਾਨ ॥ ੩॥ ਇਕ ਸਿਖ ਕਰਿ ਕੈ ਧਰਮ ਕਮਾਈ। ਸਿੱਖਨਿ ਕੌ ਬਰਤਾਇ ਸੁ ਖਾਈਂ। ਸਹਕਾਮੀ ਨਿਸ਼ਕਾਮੀ ਜੋਊ।ਕਿਰਤਨ ਕਰਤਿ ਸੁਨਤਿ ਹੈਂ ਦੋਊ॥੪॥ਸਤਿ ਸੰਗਤਿ ਕਰਿ ਬੈਸ ਬਿਤਾਵੈਂ। ਨਿਤ ਰਾਵਰ ਕੌ ਦਰਸ਼ਨ ਪਾਵੈਂ। ਕਯਾ ਗਤਿ ਹੋਤਿ ਅਗਾਰੀ ਜਾਵੈਂ ?। ਅੰਤਰ ਕਿਤਿਕ ਸੁ ਫਲ ਕੌ ਪਾਵੈਂ ?[1] ॥੫॥ ਸ਼੍ਰੀ ਹਰਿਗੋਵਿੰਦ ਤਬਹਿ ਸੁਨਾਏ। 'ਸਤਿ ਸੰਗਤਿ ਮਹਿੰ ਦੋਨੋ ਆਏ। ਸਹਿਕਾਮੀ ਮਰਿ ਗੰਧ੍ਰਬ ਲੋਕ। ਜਾਇ ਅਨੰਦ ਭੁਗਤਹਿ ਬਿਨ ਸ਼ੋਕ ॥ ੬ ॥ ਤਿਨ ਹੀ ਸੰਗ ਮੁਕਤਿ ਹੋ ਜਾਵੈ। ਜਨਮ ਮਰਨ ਕੋ ਦੁਖ ਨਹਿੰ ਪਾਵੈ। ਜੋ ਨਿਸ਼ਕਾਮੀ, ਗਯਾਨ ਕੌ ਪਾਇਛੁਠੇ ਲਖਿ ਜਗ ਸੁਖ ਸਮੁਦਾਇ॥੭॥ ਪਰਾਰਬਧ ਪੁਰਵੈ[2] ਭਜਿ ਪ੍ਰਾਨ। ਮਿਲਹਿੰ ਵਾਹਿਗੁਰੂ ਮਹਿੰ ਸੁਖਵਾਨ। ਸਭਿ ਤੇ ਅਧਿਕ ਅਹੈ ਨਿਸ਼ਕਾਮ। ਦੁਇ ਬਿਧਿ ਕੇ ਜਾਨਹੁ ਸਹਿਕਾਮ॥੮॥ ਤਨ ਨਿਰਬਾਹ ਮਾਤ੍ਰ ਇਕ ਲੇਤਿ। ਬਿਨ ਜਾਚੇ ਕਰਿ ਭਾਉ ਜੁ ਦੇਤਿ[3]। ਸੋ ਲੈ ਕਰਿ ਹਰਖਹਿੰ ਉਰ ਮਾਂਹੀ। ਲਖਹਿੰ–ਵਾਹਿਗੁਰੂ ਪਠਿ[4] ਹਮ ਪਾਹੀ–॥ ੯ ॥ ਪ੍ਰਾਪਤਿ ਜੋ,ਬਰਤਾਇ ਸੁ[5] ਖਾਇ। ਕਿਰਤਨੁ ਕਥਾ ਸ਼ੋਖ ਹਿਤ ਗਾਇ। ਥੋਰੇ ਬਹੁਤ ਪਦਾਰਥ ਪਾਇ। ਕਰਿ ਸੰਤੋਖ ਸਦਾ ਹਰਖਾਇ ॥ ੧੦ ॥ ਅਸ ਭੀ ਹੁਇ ਨਿਸ਼ਕਾਮ ਸਮਾਨ। ਬਿਨਾ ਲੋਭ ਤੇ, ਕਰਹਿ ਜੁ ਆਨ[6]। ਕਿੰਚਿਤ ਕਰਹਿ ਵਾਸਨਾ ਜੋਇ। ਪੁਰਿ ਗੰਧ੍ਰਬ ਜਾਤਿ ਹੈ ਸੋਇ ॥੧੧॥ ਜੇ ਅਤਿ ਲੋਭੀ ਧਨ ਕੇ ਹੇਤੁ।ਕਰਹਿ ਕੀਰਤਨ ਮਨ ਨਹਿੰ ਦੇਤਿ। ਉਚਰਨਿ ਕਥਾ,ਅਪਰ ਸ਼ੁਭ ਕਰਮ। ਕਰਹਿ ਦਰਬ ਹਿਤ, ਜਾਇ ਨ ਭਰਮ॥੧੨॥ਇਹਾਂ ਪਦਾਰਥ ਚਹੈ ਸੁ ਪਾਵੈ। ਧਨ ਹਿਤ, ਸੰਗਤਿ ਮਿਲਨੋ ਰਹਾਵੈ। ਮਰਹਿ ਬਹੁਰ ਨਰ ਤਨ ਕੌ ਪਾਇ। ਸਿਮਰਹਿ ਪੁਨ ਸਤਿਗੁਰ ਅਧਿਕਾਇ ॥੧੩॥ ਜਨਮ ਅਨੇਕ ਪਾਇ ਮਲ ਖੋਇ। ਲਹੈ ਮੋਖ ਨਿਸ਼ਕਾਮੀ ਹੋਇ। ਯਾਂਤੇ ਤੁਮ ਬਨ ਕੈ ਨਿਸ਼ਕਾਮ। ਕਿਰਤਨ ਕਰਹੁ,ਭਜਹੁ ਸਤਿਨਾਮ'॥੧੪॥ਸੁਨਿ ਉਪਦੇਸ਼ਰਿਦੈ ਮਹਿੰਧਾਰਾ। ਜਨਮ ਮਰਨ ਕੋ ਕਸ਼ਟ ਨਿਵਾਰਾ। ਸਿਖ ਚੁਹੜ ਚੌਝੜ[7] ਗੁਨ ਧਾਰੀ।

---

[1](ਸਕਾਮੀ ਤੇ ਨਿਸ਼ਕਾਮੀ) ਜੋ ਫਲ ਪਾਂਵਦੇ ਹਨ, ਤਿਨ੍ਹਾਂ ਵਿਚ ਕਿੰਨਾ ਕੁ ਫਰਕ ਹੈ ? [2](ਉ) ਪੂਰੇ ਹੋਇਆਂ। [3]ਬਿਨਾਂ ਮੰਗੇ ਜੋ ਪ੍ਰੇਮ ਨਾਲ ਕੋਈ ਦੇਵੇ (ਸੋ ਲੈਂਦੇ ਹਨ)। [4]ਭੇਜਦਾ ਹੈ। [5]ਸੋ ਵਰਤਾਕੇ। [6]ਬਿਨਾ ਲੋਭ ਤੋਂ ਜੋ (ਪਦਾਰਥ) ਆਵਣਾ ਕਰੇ। [7]ਖੜ੍ਹੀਆਂ ਦੀ ਇਕ ਜਾਤ।

ਰਹਤਿ ਨਗਰ ਲਖਨਊ ਮਝਾਰੀ ॥ ੧੫ ॥ ਊਠਤਿ, ਬੈਠਤਿ, ਪੌਢਤਿ, ਚਾਲਤਿ। ਕਾਜਨ ਮਹਿੰ ਸਤਿਨਾਮ ਸੰਭਾਲਤਿ। ਸੋ ਚਲਿ ਦਰਸ਼ਨ ਕੇ ਹਿਤ ਆਵਾ। ਪਦ ਅਰਬਿੰਦਨ ਸੀਸ ਨਿਵਾਵਾ ॥ ੧੬॥ ਕਿਤਿਕ ਦਿਵਸ ਦਰਸ਼ਨ ਹਿਤ ਰਹਯੋ।ਇਕ ਦਿਨ ਸ਼ਤਿਗੁਰ ਕੇ ਸੰਗ ਕਹਯੋ।'ਸਿੱਖੀ ਲਭਾ ਮੂਲ ਕਯਾ ਅਹੈ ?। ਬਰਨੋ ਰੂਪ ਕਿ ਜਿਮ ਸਭਿ ਲਹੈਂ' ॥ ੧੭ ॥ ਸ਼੍ਰੀ ਗੁਰੂ ਹਰਿਗੋਬਿੰਦ ਉਚਾਰਾ। 'ਮਨ ਨੰਮ੍ਰੀ ਧਰਯੋ ਸੁ ਕਿਦਾਰਾ[1]। ਗੁਰ ਸ਼ਰਧਾ ਜਿਸ ਕੋ ਅੰਕੁਰ। ਗੁਰ ਪਦ ਪ੍ਰੀਤ ਮਹਾਂ ਦਿਢ ਮੂਰ[2]॥੧੮॥ ਸਤਿ ਸੰਗਤਿ ਸੋਂ ਕਰਨੋ ਮੇਲਿ। ਇਹ ਬਰਧਨ[3] ਹੈ ਸਿੱਖੀ ਬੇਲਿ। ਸੰਤਨਿ ਕੀ ਸੇਵਾ ਸ਼ੁਭ ਕਰਨੀ। ਸਗਰੀ ਲਗਰੈਂ ਛੂਟਨਿ ਬਰਨੀ[4]॥੧੯॥ਗੁਨ ਗਨ ਕੋ ਧਰਨੋ ਦਲ ਹਰੇ[5]। ਦਿਨਪ੍ਰਤਿ ਘਨੇ ਹੋਨਿ ਅਨੁਸਰੈ[6]। ਕਿਰਤਨ ਕਰਨਿ ਕਿ ਸੁਨਿਬੋ ਕਰਨਿ। ਇਹੀ ਨੀਰ ਕੋ ਸੰਚਨ ਕਰਨਿ ॥੨੦॥ ਸ਼ਬਦ ਬਿਚਾਰਨਿ ਸੁਮਨਸ ਫੂਲੇ। ਕਿਰਤਨ ਸਰਬ ਸੁਗੰਧਿ ਅਨਕੂਲੇ[7]।ਉਕਤਿ ਜੁਗਤਿ ਲਖਿਬੋ ਮਕਰੰਦ[8]। ਬਿਕਸਨ ਬਿਸ਼ਧ ਬਿਰਾਗ ਬਿਲੰਦ[9] ॥ ੨੧ ॥ ਲਾਗਨੋ ਫਲ, ਜਾਨਨੋ ਜਗ ਕੂਰਾ। ਬ੍ਰਹਮਾਨੰਦ ਕੇ ਰਸ ਸੰਗ ਪੂਰਾ। ਲੀਨੋ ਅਪਨੋ ਰੂਪ ਪਛਾਨਾ।ਇ ਹੀ ਸ੍ਵਾਦ ਪਾਯੋ, ਮਨ ਜਾਨਿ॥੨੨॥ਸਿੱਖੀ ਬੇਲ ਲਈ ਜਿਨ ਏਹੀ। ਏ ਹੀ ਸਿਖ ਹੈਂ ਗੁਰੂ ਸਨੇਹੀ। ਸੇ ਗੁਰਮੁਖ ਸੇ ਪਰਉਪਕਾਰੀ। ਸੇ ਗਯਾਨੀ, ਸੇ ਭਗਤਿ ਬਿਚਾਰੀ ॥੨੩॥ ਸੇ ਜਗ ਕੇ ਸਿਰਮੌਰ ਉਦਾਰਾ। ਜੀਤ ਗਯੋ ਸੋ ਕਬਹੁੰ ਨ ਹਾਰਾ'। ਸੁਨਿ ਚੁਹੜ ਸਤਿਗੁਰੂ ਕੇ ਬੈਨ। ਗਯੋ ਸਰਾਹਤਿ ਅਪਨੇ ਐਨ॥ ੨੪॥ ਸਨਮੁਖ ਸਿੱਖ ਨਾਮ ਇਕ ਭਾਨਾ।ਤੀਰਥਰਾਜ ਪ੍ਰਯਾਗ ਸਥਾਨਾ। ਤਹਾਂ ਬਸਤਿ ਬੀਤਯੋ ਚਿਰਕਾਲਾ।ਸਤਿਗੁਰੂ ਕੇ ਦਰਸ਼ਨ ਕੋ ਚਾਲਾ ॥੨੫॥ ਜਥਾ ਸ਼ਕਤਿ ਧਰਿ ਭੇਟ ਅਗਾਰੀ। ਹਾਥ ਜੋਰਿ ਕਰਿ ਬੰਦਨ ਧਾਰੀ।ਕੁਸ਼ਲ ਪ੍ਰਸਨ ਕੀਨਸਿ ਜਬਿ ਤਾਂਹੂ। ਅਰਜ਼ ਕਰਤਿ ਭਾ ਸਤਿਗੁਰੂ ਪਾਹੂ ॥ ੨੬ ॥ 'ਰਿਦੇ ਕਾਮਨਾ ਕਰਿ ਕੱਲਯਾਨ। ਆਨਿ ਪਰਯੋ ਤੁਮ ਸ਼ਰਨਿ ਮਹਾਨ।ਨਿਜ ਉਪਦੇਸ਼ ਬਤਾਵਹੁ ਮੋਹੀ। ਜਿਸ ਤੇ ਜਨਮ ਮਰਨ ਨਹਿੰ ਹੋਹੀ' ॥੨੭॥ ਸ਼੍ਰੀ ਗੁਰੂ ਹਰਿਗੋਵਿੰਦ ਬਖਾਨਾ। 'ਕਿਰਤ ਧਰਮ ਕੀ ਕਰਹੁ ਸੁ ਜਾਨਾ। ਵਾਹਿ-

[1](ਇਹ) ਖੇਤ ਹੈ। [2]ਪੱਕੀ ਜੜ੍ਹ। [3]ਵਧਣਾ। [4]ਲਗਰਾਂ ਛੁਟ ਰਹੀਆਂ ਕਥਨ ਕਰਦੇ ਹਨ। [5]ਗੁਣਾਂ ਦਾ ਧਾਰਨਾ ਹਰੇ ਪੱਤੇ (ਸਾਮਾਨ) ਹੈ। [6]ਸਤਿ ਸੰਗਤ ਦੇ) ਅਨੁਸਾਰੀ ਹੋਣਾ ਦਿਨ ਦਿਨ ਪ੍ਰਤਿ (ਇਹ ਪੱਤਿਆਂ ਦਾ) ਬਹੁਤਾ ਹੋਣਾ ਹੈ। [7]ਕੀਰਤਨ ਜੋ ਸਭ ਦੇ ਅਨਕੂਲ ਹੈ, ਇਹ ਸੁਗੰਧੀ ਹੈ। [8]ਰਸ ਹੈ। [9]ਵਿਸ਼ਿਆਂ ਤੋਂ ਬਹੁਤਾ ਵੈਰਾਗ ਇਹ ਖਿੜਨਾ ਹੈ।

ਗੁਰੂ ਕੋ ਨਾਮ ਲਈਜੈ। ਰਸਨਾ ਸਿਮਰਹੁ ਨਹਿ ਬਿਸਹੀਜੈ' ॥੨੮॥ ਤਬਿ ਭਾਨੇ ਸੁਨਿ ਕੈ ਨਿਰਧਾਰਾ। ਪੁਨ ਪੂਛਨਿ ਕੋ ਬਾਕ ਉਚਾਰਾ। 'ਅਪਰ ਮਤਨਿ ਕੋ ਨਰ ਹੁਇ ਨੇਰੇ। ਤਰਕਹਿ ਮੋਹਿ'ਬਾਦ ਕੋ ਛੇਰੇ॥੨੯–ਪੁਰਸ਼ ਮਹਾਨ ਸਭਿਨਿ ਤੇ ਜੋਇ। ਬਾਰੰਬਾਰਿ ਹਕਾਰਹਿ² ਕੋਇ। ਖੀਝਹਿ ਸੋ³, ਝਿਰਕਹਿ ਦੇ ਝਾਸ। ਨਹਿ ਰਾਖਤਿ ਹੈ ਤਿਨਕੋ ਪਾਸ॥੩੦॥ਰਾਮ ਰਾਮ ਨਿਤ ਪਰੇ ਪੁਕਾਰੋਂ⁴। ਨਹਿ ਰੀਝੈ, ਖੀਝੈ ਨਿਰਧਾਰੋ। ਕਜਾ ਫਲ ਤੁਮ ਕੋ ਆਵੈ ਹਾਥ? । ਰਿਸਹਿ ਮਹਾਂ ਫਲ ਦਾਤਾ ਨਾਥ⁵–'॥੩੧॥ਸ਼੍ਰੀ ਸਤਿਗੁਰ ਕਹਿਃ-- 'ਲਖਹੁ ਨ ਐਸੇ ਸ਼ਰਧਾ ਧਰਹੁ ਕਹੈਂ ਹਮ ਜੈਸੇ। ਜਿਮ ਕੋਈ ਆਜਿਜ਼ ਹੈ⁶ ਦੀਨ। ਸ਼ੱਤ੍ਰੂ ਥ੍ਰਿੰਦ ਨੇ ਜਿਸ ਦੁਖ ਦੀਨਿ ॥ ੩੨ ॥ ਸਤਿ ਤੇ ਹੁਇ ਨਿਰਾਸ ਨਿਰਧਾਰੇ। ਲੈ ਅਧਿਪਤਿ ਕੋ ਨਾਮ ਪੁਕਾਰੇ।ਜਬਿ ਲਗਿ ਸੁਨੀਯਤਿ ਨਹੀਂ ਪੁਕਾਰ। ਬਾਰਿ ਬਾਰਿ ਸੋ ਕਰਹਿ ਉਚਾਰ ॥ ੩੩ ॥ ਸੁਨਹਿ ਪੁਕਾਰ ਤੁ ਰਿਪੁ ਜਨ ਜੋਈ। ਸੋ ਹਟਿ ਜਾਤਿ ਕਸ਼ਟ ਨਹਿ ਦੇਈ। ਨਿਜ ਬਲ ਹੋਕਹਿੰ ਤਿਨ ਤੇ ਫੇਰਿ⁷। ਭੈ ਕਰਿ ਹੋਇ ਸਕਹਿਂ ਨਹਿ ਨੇਰ⁸ ॥ ੩੪ ॥ ਜੋ ਅਧਿਪਤਿ ਕੇ ਢਾਕਰ ਅਹੈਂ। ਦੀਨ ਦੁਖੀ ਰਿਪੁ ਗਨ ਤੇ ਲਹੈਂ⁹।ਕ੍ਰਿਪਾ ਕਰਹਿਂ ਸੋ ਬਨਹਿਂ ਸਹਾਇ। ਸਭਿ ਸ਼ੱਤ੍ਰੂਨਿ ਕੋ ਦੇਤਿ ਹਟਾਇ॥੩੫॥ ਜੋ ਅਧਿਪਤਿ ਭੀ ਸੁਨਹਿ ਪੁਕਾਰ।ਜਾਨਹਿਂ– ਮੋਰੋ ਨਾਮ ਉਚਾਰ–। ਕ੍ਰਿਪਾ ਕਰੈਂ ਨਿਰਭੈ ਕਰਿ ਲੇਤਿ। ਰਿਪੁ ਗਨ ਨਾਸ਼, ਮਹਾਂ ਸੁਖ ਦੇਤਿ ॥੩੬॥ ਤਿਮ ਏ ਕਾਮ ਕ੍ਰੋਧ ਤੇ ਆਦਿ। ਲੁਟਤਿ ਨਿਤਪ੍ਰਤਿ ਕਰਿ ਕਰਿ ਬਾਦ। ਪਾਪ ਰੂਪ ਭੈ ਦੇਹਿ ਸਦੀਵ। ਦੁਖਦ ਸ਼ਤ੍ਰੂ ਗਨ ਲਖਹਿ ਜਿ ਜੀਵ[10]॥੩੭॥ਹਾਮ ਹਾਮ ਭਾਖਿ ਕਰਹਿ ਉਚਾਰਨ*। ਮਿਲੈਂਹਿ ਜਿ ਸੰਤ ਸੁ ਕਰਹਿ ਉਧਾਰਨਿ। ਕਾਮ ਕ੍ਰੋਧ ਰਿਪੁ ਪਾਪ ਸਮੇਤਿ। ਇਨ ਤੇ ਅਭੈ ਤੁਰਤ ਕਰਿ ਲੇਤਿ ॥੩੮ ॥ ਸੁਨਿ ਪਰਮੇਸ਼ੁਰ ਕਰੁਨਾ ਧਰੀ।

---

[1]ਮੋਨੂੰ। [2](ਜੇ) ਕੋਈ ਬੁਲਾਵੇ। [3](ਤਦ ਉਹ) ਖਿਝਦਾ ਹੈ। [4](ਤੁਸੀਂ) ਪੁਕਾਰਦੇ ਹੋ। [5]ਮਹਾਂ ਫਲ ਦਾਤਾ ਸ੍ਵਾਮੀ ਰੁੱਸੇ ਹੋਏਗਾ। [6]ਆਜਿਜ਼ ਹੋਕੇ। [7](ਉਹ ਵੈਰੀ) ਆਪਣਾ ਬਲ ਉਸ ਵਲੋਂ ਰੋਕ ਲੈਂਦੇ ਹਨ। [8](ਉਹ ਵੈਰੀ) ਨੇੜੇ ਨਹੀਂ ਹੋ ਸਕਦੇ। [9]ਵੇਖ ਲੈਣ ਤਾਂ। [10]ਜੀਵ ਜੋ ਸਾਰੇ ਸ਼ੱਤ੍ਰੂਆਂ ਨੂੰ ਦੁਖ ਦਾਤੇ ਲਖਕੇ (ਰਾਮ ਰਾਮ ਉਚਾਰਨ ਕਰੇ)। *ਸਿਖਾਂ ਦੀ ਭਗਤ ਮਾਲ ਵਿਚ ਏਹੋ ਦ੍ਰਿਸ਼ਟਾਂਤ ਵਾਲੀ ਪਹਿਲੀ ਗਲ ਇਉਂ ਦਿਤੀ ਹੈ–ਤੈਸੇ ਜੋ ਪੁਰਖ ਕਾਮ ਕ੍ਰੋਧ ਆਦਿ ਵੈਰੀਆਂ ਥੀਂ ਭੈਮਾਨ ਹੋ ਕਰ ਮਹਾਰਾਜ ਦਾ ਨਾਮ ਉਚਾਰਨ ਕਰਦਾ ਹੈ, ਤਾਂ ਪਾਪ ਉਸ ਨੂੰ ਤਿਆਗ ਕਰ ਜਾਂਦੇ ਹਨ, ਨਹੀਂ ਤਾਂ ਸੰਤਾਂ ਨੂੰ ਮਿਲਦਾ ਹੈ ਓਹ ਉਹਨਾਂ ਨੂੰ ਨਿਹਚਾ ਦੇਕੇ ਪਾਪਾਂ ਥੀਂ ਰਹਿਤ ਕਰਦੇ ਹੈਨ।

ਜਾਨਹਿ–ਮੇਰੋ ਸਿਮਰਨਿ ਕਰੈ। ਪਰਜੋ ਸ਼ਰਨ ਮੇਰੀ ਹੁਇ ਆਰਤਿ।ਰਿਪੁ ਜਾਨ ਮਿਲੇ ਇਸੋ ਨਿਤ ਮਾਰਤਿ–॥੪੯॥ ਬਿਰਦ ਕ੍ਰਿਪਾਲ ਆਪਨੋ ਜਾਨ॥ ਕਰਹਿ ਮੁਕਤਿ ਸਭਿ ਬੰਧਨ ਹਾਨਾ। ਅਬਚਲਿ ਸੁਖ ਪ੍ਰਭੁ ਦਾਤ ਕਰੰਤੇ। ਇਹ ਫਲ ਹੋਤਿਨਾਮ ਸਿਮਰੰਤੇ'॥੫੦॥ਸਭਿਗੁਰੁ ਕਹਜੋ[1]'ਤੋਹਿ ਜੋ ਤਰਕੈ'। ਪ੍ਰਭੁ ਸਿਮਰਨ ਤੇ ਪਾਇ ਜੁ ਫਰਕੈ। ਨਿੰਦਕ ਪਾਮਰ ਸ਼ੱਤ੍ਰੁ ਸੋਇ। ਤਿਨ ਸਮਦੁਖਦ ਅਪਰ ਨਹਿਕੋਇ॥੫੨॥ਤਿਨਕੋ ਸੰਗਨ ਕਰੋ[2] ਕਦਾਈ। ਮਿਲਨਿ ਬੋਲਨੇ ਪਾਪ ਉਪਾਈ। ਕਹਿ ਤਰਕਾਂ ਨਿਸ਼ਚੇ ਤੇ ਗੇਰਤਿ। ਅਪਰ ਜਿ ਮੰਦਮਤੀ ਮਹਿ ਪ੍ਰੇਰਤਿ[3]॥੫੨॥ ਤਜਹਿ ਨ ਬਿਸ਼ਧ, ਰਹੈ ਮਨ ਲਾਗਿ[4]।ਤੌ ਬਿਸ਼ਿਯਨ ਕੇ ਸੰਗੀਤਜਾਗ।ਤਿਨ ਕੀ ਸੰਗਤਿ ਕਬਹਿ ਨ ਕਰੈ। ਤਿਨ ਕੋ ਤਜਨਿ ਸਦਾ ਹਿਤ ਧਰੈ'॥੫੩॥ਸੁਨਿ ਭਾਨੇ ਪੁਛਜੋ 'ਇਹ ਕਹਾਂ? ਬਿਸ਼ਿਯਨਿ ਤੇ ਬਿਸ਼ਈ ਰਿਪੁ ਮਹਾਂ। ਕਾਰਨ ਬਿਸ਼ਧ ਪਰਤਿ ਹੈਂ ਜਾਨੈਂ[5]। ਬਿਸਧਨਿ ਭੁਗਤਾ ਕਾਜ ਸਮਾਨੈ[ਪ*]'॥੫੪॥ਸੁਨਿ ਸ਼੍ਰੀ ਹਰਿਗੋਵਿੰਦ ਉਚਾਰੇ। 'ਕਾਰਨ ਅਗਨਿ ਦੇਇ ਤਨਜਾਰੇ।ਤਿਸ ਅਗਨੀ ਤੈ ਲੋਹ ਤਪਾਵਾ। ਲਾਲ ਬਿਸਾਲ ਭਯੋ ਝਲਕਾਵਾ ॥ ੫੫ ॥ ਅਗਨੀ ਤੇ ਹੁਇ ਤੇਜ ਮਹਾਨੇ। ਸਹਿ ਨਹਿੰ ਸਕੀਅਤਿ ਨੇਰ ਨ ਠਾਨੇ। ਤਜੋਂ ਬਿਸ਼ਈ ਬਿਸ਼ਧਨਿ ਤੇ ਭਯੋ। ਬੈਧਮਾਨ,ਕਿਮ ਨਹਿੰ ਮੁਕਤਯੋ ॥੫੬॥ ਤਿਨ ਕੀ ਸੰਗਤਿ ਦੇਤਿ ਸਿਰਾਇ ਸ਼ੁਭ ਪਦ ਕੋ ਨ ਅਰੂਢਨਿ ਪਾਇ। ਜਿਮ ਤਰੁਵਰ ਕੋ ਬਹੁ ਫਲ ਲਾਗੇ । ਬਾਉ ਲਗੇ ਜਿਨਿ†ਸ਼ਾਖਾ ਤਜਾਗੇ॥੫੭॥ਸੋਰੀਂਦਾ ਹੁਇ ਜਾਇ ਨ ਪਾਕੇ।ਕਾਚੇ ਗਿਰਜੋ ਨ ਰਸ ਪਰਿ ਵਾਕੇ[6]। ਬਾਯੁ ਆਦਿ ਜਿਨ ਬਿਘਨ ਨ ਭਯੋ। ਦਿਢ ਸ਼ਾਖਾ ਕੈ ਸੰਗੀ ਰਹਜੋ ॥ ੫੮ ॥ ਸੋ ਤਰੁਵਰ ਤੇ ਰਸ ਕੋ ਪਾਵੈ। ਪਾਕੇ ਨੀਮ ਮਧੁਰ ਹੁਇ ਜਾਵੈ। ਗੁਰੁਬਾਨੀ ਸ਼ਾਖਾ ਤਿਮ ਲਾਗੇ‡।ਤਰਕੈ ਨਿੰਦਕ ਸੁਨਿ ਜੋ, ਤਜਾਗੇ॥੫੯॥ਪਰਮੇਸ਼ੁਰ ਤਰੁ ਕੋ ਰਸ ਪਾਇ ਨ। ਗੀਦੇ ਜਨਮ ਮਰਨ ਦੁਖ ਆਇਨ[7]।ਲਗੇ ਰਹੇ ਸੋ ਲੇ ਰਸ ਗਜਾਨ। ਮਧੁਰ ਮੁਕਤਿ ਹੁਇ ਬੰਧਨ

---

[1]ਤਰਕਾਂ ਕਰੇ। [2]ਹੋਰ ਜੋ ਖੋਟੀ ਮਤ ਵਿਚ ਪ੍ਰੇਰਦੇ ਹਨ। [3]ਮਨ ਲਗਾ ਰਹਿੰਦਾ ਹੈ (ਵਿਸ਼ਿਆਂ ਵਿਚ)। [4]ਵਿਸ਼ੇ 'ਕਾਰਣ' ਜਾਣ ਪੈਂਦੇ ਹਨ। [5]ਤੇ ਵਿਸ਼ਿਆਂ ਦਾ ਭੋਗਤਾ ਸੋ 'ਕਾਰਜ' ਦੇ ਸਮਾਨ ਹੈ। [6]ਨਾਂ ਰਸ ਹੀ ਪਿਆ ਉਸ ਨੂੰ। [7]ਜਨਮ ਮਰਨ ਦੁਖ ਦਾ ਘਰ ਇਹ ਗੰਦੇ ਹੋਣਾ ਹੈ।

*ਪਾ:–ਮਹਾਨੇ। †ਪਾ:–ਨਿਜ। ‡ਨਾਮ ਵਿਚ ਲਗੇ ਰਹਿਣਾ ਪਰਮੇਸ਼ਰ ਰੂਪ ਬਿੱਛ ਨਾਲ ਲਗੇ ਰਹਿਣਾ ਹੈ, ਜੋ ਮਿਠਿਆਂ ਕਰਦਾ ਤੇ ਪਕਾਉਂਦਾ ਹੈ।

ਹਾਨਿ ॥ ੫੦ ॥ ਤਜੋਂ ਭਾਨਾ ਤੁਮ ਸੁਨਿ ਕੈ ਤਰਕ। ਪਰਮੇਸੁਰ ਸੋਂ ਕਰਹੁ ਨ ਫਰਕ[੧]। ਨਹਿੰ ਤਯਾਗਹੁ ਸਤਿਨਾਮੁ ਸੁਖੇਨਾ। ਜੋ ਅਨੰਦ ਅਭਿਲਾਖਹੁ ਲੇਨਾ' ॥ ੫੧ ॥ ਸੁਨਿ ਭਾਨੇ ਮਾਨੀ ਗੁਰਬਾਨੀ। 'ਸੱਤਜ. ਸੱਤ, ਐਸੇ ਗੁਨ ਖਾਨੀ ?' ਦਿਢ ਸ਼ਰਧਾ ਧਰਿ ਸਿਮਰਨ ਕਰਜੋ। ਭਉਜਲ ਤਰਜੋ ਪਾਰ ਸੋ ਪਰਜੋ॥੫੨॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਚਤੁਰ ਦਤਵਾਰਿੰਸਤੀ ਅੰਸੂ॥੪੪॥

੪੫. [ਸਿੱਖਾਂ ਦੇ ਪ੍ਰਸੰਗ]

ਦੋਹਰਾ ॥ਬਸਹਿ ਜੌਨਪੁਰ ਕੇ ਬਿਖੈ ਜੱਟੂ ਤਪਾ ਮਹਾਨ।ਸ਼੍ਰੀ ਗੁਰ ਹਰਿਗੋਬਿੰਦ ਕੋ ਆਯਹੁ ਦਰਸ਼ਨ ਠਾਨਿ ॥ ੧ ॥ ਚੌਪਈ ॥ ਬੰਦਨ ਕਰੀ ਜੋਰਿ ਜੁਗ ਪਾਨ। ਬੈਠਿ ਕਰੀ ਅਰਦਾਸ ਬਖਾਨ। 'ਸੁਨਜੋ ਸੁਜਸੁ ਰਾਵਰ ਕੋ ਭਾਰੀ। ਲਾਖਹੁੰ ਮਾਨੁਖ ਕੁਮਤਿ ਬਿਦਾਰੀ ॥ ੨ ॥ ਪਰਜੋ ਸ਼ਰਨਿ ਮੈਂ, ਕ੍ਰਿਪਾ ਨਿਧਾਨ!।ਦਿਹੁ ਉਪਦੇਸ਼ ਹੋਇ ਕਲਿਆਨ'। ਸੁਨਿ ਕਰਿ ਸ਼੍ਰੀ ਸਤਿਗੁਰੂ ਉਚਾਰਾ। 'ਕਰਹੁ ਸ਼ਾਂਤਿਕੀ ਤਪ ਨਿਰਧਾਰਾ ॥ ੩ ॥ ਰਾਮ ਨਾਮ[੨] ਨਿਤ ਨਾਮ ਉਚਰੀਅਹਿ। ਇੰਦ੍ਰੀ ਰੋਕਿ ਨਾਮ ਮਨ ਧਰੀਅਹਿ'। ਬਹੁਰ ਤਪੇ ਬੂਝਨਿ ਗੁਰੂ ਕੀਨੇ । 'ਕੋਤਿਕ ਕਹਿਤੇ ਸੁਮਤ ਪ੍ਰਬੀਨੇ॥੪॥ਬਿਨਾ ਗਯਾਨ ਤੇ ਗਤਿ ਕਬਿ ਨਾਂਹੀ। ਬੇਦ ਪ੍ਰਮਾਣ ਦੇਤਿ ਇਸ ਮਾਂਹੀ'। ਸੁਨਿ ਗੁਰ ਭਨਜੋ 'ਲਖਹੁ ਇਸ ਰੀਤਿ। ਜੋ ਗਤਿ ਕੋ ਅਭਿਲਾਖੀ ਚੀਤ[੩] ॥ ੫ ॥ ਵਾਹਿਗੁਰੂ ਜਬਿ ਨਿਸਿ ਦਿਨ ਜਾਪਤਿ।ਚਾਰਹੁੰ ਦ੍ਵਾਰ ਹੋਇ ਤਬਿ ਪ੍ਰਾਪਤਿ।ਜਿਨਿ ਦਰ ਅੰਦਰ ਹੁਇ ਪ੍ਰਵਿਸਾਇ[੪]। ਮਿਲਹਿ ਜਾਇ ਕਰਿ, ਪਦ ਕੋ ਪਾਇ ॥੬॥ ਜਿਮਿ ਹਰਿਮੰਦਰ ਕੇ ਦਰ ਚਾਰ।ਜਿਸ ਦਰ ਬਰਹਿ ਸੁ ਤਿਸਹਿ ਉਦਾਰ[੫]।ਜੋਗ, ਵਿਰਾਗ, ਭਗਤਿ ਅਰੁ ਗਯਾਨ। ਸਿਮਰੇ ਨਾਮ ਆਇੰ ਚਹੁ ਪਾਨ[੬]॥੭॥ਬ੍ਰਿੱਤਿ ਇਕਾਗਰ ਕਰਿ ਅਭਿਰਾਮ। ਪ੍ਰੇਮ ਸਹਤ ਸਿਮਰੇ ਸਤਿਨਾਮ। ਤਬਿ ਫਲ--ਜੋਗ--ਕਰੋ ਕੋ ਪਾਵੈ।ਸਿਮਰਨ ਕਰਿ ਤਿਸ ਮਨ ਟਿਕ ਜਾਵੈ॥੮॥ਤਬਿ ਬਿਸ਼ਿਯਨਿ ਤੇ ਲਹੈ –ਵਿਰਾਗ–।ਮੂਲ–ਭਗਤਿ ਕੋ ਸਿਮਰਨਿ ਲਾਗਿ[੭]।ਪ੍ਰਭੁ ਮਹਿੰ–ਪ੍ਰੇਮ–ਮਹਾਂ ਉਪਜਾਯੋ। ਨਿਸ ਦਿਨ ਮਨ ਮੈਂ ਏਕ ਬਸਾਯੋ ॥ ੯ ॥ ਕ੍ਰਿਪਾ ਕਰਹਿ ਜਿਸ ਮਹਿੰ ਲਿਵਲਾਈ[੮]। ਰਿਦੇ ਪੁਨਹਿ ਦੇ–ਗਯਾਨ--ਉਪਾਈ। ਏਕ ਆਤਮਾ

[੧]ਵਿੱਥ। [੨]ਭਾਵ ਪ੍ਰਮੇਸ਼ਰ ਦਾ ਨਾਮ, ਅੱਕ ਛੇ ਵਿਚ 'ਵਾਹਿਗੁਰੂ' ਦਸਏ ਹਨ। [੩]ਜੇ ਚਿੱਤ ਵਿਚ ਮੁਕਤੀ ਦੇ ਲੋੜਵੰਦ ਹਨ। [੪]ਜਿਸ ਨੂੰ (ਮੁਕਤੀ ਦੇ) ਦਰਵਜਿਆਂ ਅੰਦਰ ਪ੍ਰਵੇਸ਼ ਹੋਵੇ। [੫]ਤੇ ਉਸ ਨੂੰ ਉਹੋ ਹੀ ਚੰਗਾ ਹੈ। [੬]ਚਾਹੇ (ਜੋਗ, ਵਿਰਾਗ, ਭਗਤਿ, ਤੇ ਗਿਆਨ) ਹੱਥਾਂ ਵਿਚ ਆਂਵਦੇ ਹਨ। [੭]ਭਗਤੀ ਦਾ ਮੂਲ ਜੋ ਸਿਮਰਨ ਹੈ ਤਿਸ ਵਿਚ ਲੱਗਾ ਤਾਂ। [੮]ਜਿਸ ਦੇ (ਰਿਦੇ ਵਿਚ) ਲਿਵ ਲਾ ਦੇਵੇ।

ਪੂਰਨ ਜਾਨਹਿ। ਨਿਜ ਸਰੂਪ ਲਖਿ ਬੰਧਨ ਹਾਨਹਿ ॥੧੦॥ ਇਮ ਸਤਿ ਨਾਮ ਆਸਰੈ ਚਾਰੇ। ਸਿਮਰਤਿ ਪ੍ਰਾਪਤਿ ਹੋਵਤਿ ਸਾਰੇ। ਧਾਂਤੇ ਜੇ ਬਾਂਛਹਿੰ ਇਨ ਚਾਰਨਿ। ਨਾਮ ਨਿਰੰਤਰ ਕਰਹਿੰ ਸੰਭਾਰਨ ॥ ੧੧॥ ਧਰਮਸਾਲ ਕੈ ਸਤਿਗੁਰ ਦ੍ਵਾਰੇ। ਚਲਤਿ ਲਹਹਿ ਫਲ ਪਗ ਪਗ ਭਾਰੇ[1]। ਸ਼ਬਦ ਸੁਨਹਿ ਭਜਿ ਹੈ, ਮਨ ਨੀਵਾ। ਪ੍ਰਭੁ ਉਪਾਸਨਾ ਪ੍ਰਾਪਤਿ ਥੀਵਾ ॥ ੧੨॥ ਪਾਛਲਿ ਰਾਤਿ ਉਠਨਿ ਇਸ਼ਨਾਨ। ਅਹੈ ਸ਼ਾਂਤਕੀ ਤਪੁ ਸੁ ਮਹਾਨ। ਸੱਤਿਨਾਮੁ ਸਿਮਰਨਿ ਫਲ ਪਾਵੈ।–ਮੈਂ ਤਨ ਨਹਿੰ–ਨਿਸ਼ਚੈ ਠਹਿਰਾਵੈ ॥ ੧੩ ॥–ਤਨ ਜਨਮੇ ਤੇ ਜਨਮ ਨ ਮੇਰੋ।ਬਿਨਸਨਿ ਤੇ ਬਿਨਸਨਿ ਨਹਿੰ ਹੇਰੋ।ਸਤਿ ਚੇਤਨ ਮੈਂ ਰੂਪ ਅਨੰਦਾਸਨੈ ਸਨੈ ਐਸੇ ਸੁਖ ਕੰਦ–'॥੧੪॥ਨਵਲਾ ਸਿੱਖ ਨਿਹਾਲਾ ਦੋਇ।ਪਟਣੇ ਨਗਰ ਬਸਹਿੰ ਘਰ ਸੋਇ।ਸਚ ਬੋਲਹਿੰ ਸਚੁ ਕਾਰ ਕਮਾਵੈਂ। ਸਾਚੇ ਕੀ ਸੰਗਤਿ ਨਿਤ ਭਾਵੈ ॥ ੧੫ ॥ ਜੋ ਸਿਖ ਭਜਨ ਕਰਤਿ ਧਰਿ ਪ੍ਰੇਮ। ਤਿਨ ਕੋ ਸੇਵਤਿ ਨਿਤ ਹਿਤ ਛੇਮ। ਸ਼੍ਰੀ ਗੁਰ ਕੇ ਦਰਸ਼ਨ ਕੋ ਆਏ। ਜਥਾਸ਼ਕਤਿ ਧਰਿ ਸੀਸ ਨਿਵਾਏ ॥ ੧੬ ॥ ਕਿਤਿਕ ਦਿਵਸ ਬਸਿ ਕਰਿ ਗੁਰ ਪਾਸ। ਹੁਇ ਚਿਤ ਕਰਤਿ ਭਏ ਅਰਦਾਸ। 'ਗੁਰੂ ਗਰੀਬ ਨਿਵਾਜ ਮੁਕੰਦ!।ਦਿਹੁ ਐਸੋ ਉਪਦੇਸ਼ ਬਿਲੰਦ॥੧੭॥ਜਿਸ ਕੇ ਕਰੇ ਸਰਬ ਕੁਛ ਹੋਈ। ਬਹੁਰੋ ਕਰਤਬ ਰਹਹਿ ਨ ਕੋਈ'। ਸ਼੍ਰੀ ਗੁਰੁ ਹਰਿ ਗੋਬਿੰਦ ਅਭਿਰਾਮੂ। ਕਹਯੋ 'ਉਪਾਸਹੁ ਨਿਤ ਸਤਿਨਾਮੂ' ॥ ੧੮॥ ਭਨਯੋ ਨਿਹਾਲੇ ਸੁਨਿ ਤਿਸ ਕਾਲ। 'ਕਿਤਿਕ ਸੁਮਤਿ ਜੁਤਿ ਕਹਿੰ ਇਸ ਢਾਲ।–ਜਬਿ ਲੌ ਦ੍ਵੈਤ ਹੋਤਿ ਜਨ ਰਿਦੇ। ਤ੍ਰਿਪਟੀ[2] ਬਨੀ ਰਹਤਿ ਹੈ ਤਦੇ ॥ ੧੯ ॥ ਦੋਹਰਾ ॥ ਏਕ ਉਪਾਸਿ ਉਪਾਸਨਾ ਤ੍ਰਿਤੀ ਉਪਾਸਕ ਸੋਧ। ਧਯਾਤਾ ਧੇਯ ਰੁ ਧਯਾਨੁ ਤਿਮ,ਗਯਾਤਾ ਗਯਾਨ ਰੁ ਗੋਧ[3]॥੨੦॥ਚੌਪਈ॥ਜਬਿ ਪ੍ਰਾਪਤਿ ਅੱਦ੍ਵੈਤੀ[4] ਹੋਇ। ਤਹਿੰ ਤੀਨਹੁ ਕੋ ਬਨਤਿ ਨ ਜੋਇ[5]। ਪਾਰਬ੍ਰਹਮ ਕੋ ਬਨਹਿ ਸਰੂਪ।ਜਿਮ ਸਾਗਰ ਹੁਇ ਬੂੰਦ ਅਨੂਪ ॥੨੧॥ ਨਾਮੀ,ਨਾਮ,ਨ ਜਾਪਕ ਜਥੈ। ਅਪਨਿ ਸਰੂਪ ਸਰਬ ਲਖਿ ਤੁਥੈ'। ਸ਼੍ਰੀ ਗੁਰੁ ਸੁਨਿ ਕੈ ਬਹੁਰ ਉਚਾਰਾ। 'ਮੁਗਤਿ ਹੋਤਿ ਹੈ ਚਾਰਿ ਪ੍ਰਕਾਰਾ॥੨੨॥ਬਿੰਦ ਕਾਮਨਾ ਕਰਿ ਕਰਿ ਮਨ ਮੈਂ। ਸੱਤਿ-

[1]ਪੈਰ ਪੈਰ ਤੇ ਭਾਰੀ ਫਲ ਲੈਂਦਾ ਹੈ। [2]ਤ੍ਰਿਪੁਟੀ=ਤਿੰਨ ਵਸਤਾਂ ਦਾ ਇਕੱਠ, ਜੈਸੇ, ਉਪਾਸਕ, ਉਪਾਸਨਾ, ਉਪਾਸ੍ਯ; ਧਯਾਤਾ, ਧਯਾਨ, ਧੇਯ; ਗਯਾਤਾ ਗਯਾਨ ਗੋਯ। [3]ਅਦ੍ਵੈਤਤਾ ਦੀ ਹਾਲਤ, ਜਿੱਥੇ ਨਾ ਤ੍ਰਿਪੁਟੀ ਨਾ ਦੂਆ ਚਹਿੰਦਾ ਹੈ। [4]ਨਹੀਂ ਵੇਖਦਾ ਹੈ।

ਨਾਮ ਸਿਮਰਤਿ ਨਿਸ ਦਿਨ ਮੈਂ। ਅਰੁ ਸੰਤਨ ਕੀ ਸੇਵਾ ਠਾਨਤਿ। ਕਹੇ ਬਚਨ ਸੰਤਨਿ ਕੇ ਮਾਨਤਿ ॥ ੨੩ ॥ ਤਿਨ ਕੀ ਹੋਤਿ ਕਾਮਨਾ ਪੂਰੀ। ਪੁਨ ਪ੍ਰਭੁ ਪ੍ਰੀਤਿ ਉਪਜਿ ਉਰ ਰੂਰੀ। ਦੂਤੀਏ ਆਰਤਿ ਭਗਤ ਬਨੈਤੇ। ਜੋ ਸ਼ਤ੍ਰੁਨਿ ਤੇ ਹੁਇ ਦੁਖਵੈਤੇ ॥ ੨੪ ॥ ਕੈ ਰੋਗਾਤੁਰ ਦੁਖ ਕੋ ਪਾਵੈਂ। ਪ੍ਰਭੁ ਕੇ ਸਿਮਰਨਿ ਮਹਿੰ ਮਨ ਲਾਵੈਂ। ਸ਼ੱਤ੍ਰੂਨਿ ਤੇ ਹੁਇ ਜਾਤਿ ਸੁਖਾਰੇ। ਰੋਗ ਨਸ਼ਟ ਤੇ ਹੁਇ ਬਲ ਭਾਰੇ[1] ॥ ੨੫ ॥ ਆਗੇ ਕੋ ਸ਼ਰਧਾ ਵਧਿ ਪਰੈ। ਲਾਲਚ ਤੇ ਸਦ ਸਿਮਰਨਿ ਕਰੈ। ਤੀਜੇ ਨਿਤ ਉਪਾਸਨਾ ਧਾਰੀ। ਸਿਮਰਹਿੰ ਸੱਤਿਨਾਮ ਅਘਹਾਰੀ॥੨੬॥ਲਖਹਿੰ ਦਾਸ ਨਿਜ, ਪ੍ਰਭੁ ਕੋ ਕਰ-ਤਾ। –ਹਮ ਤ੍ਰਿਧ ਸਮ, ਪਰਮੇਸ਼ੁਰ ਭਰਤਾ–। ਅੰਤਹਕਰਨ ਬਿਮਲ ਹੁਇ ਜਾਤਿ। ਪੁਨ ਤਿਸਿ ਬ੍ਰਹਮ ਗਯਾਨ ਉਪਜਾਤਿ ॥ ੨੭ ॥ ਚੌਥੇ ਗਯਾਨੀ ਭਗਤ ਬਿਸਾਲੇ। ਏਕ ਪ੍ਰਮੇਸੁਰ ਸਭਿ ਮਹਿੰ ਭਾਲੇ। ਘਟ ਮਠ ਮਹਿੰ ਜਿਮ ਬਯਾਪਿ ਅਕਾਸ਼। ਤਿਮ ਸਭਿ ਮਹਿੰ ਇਕ ਬ੍ਰਹਮ ਪ੍ਰਕਾਸ਼॥੨੮॥ਇਮ ਲਖਿ ਵਾਹਿਗੁਰੂ ਨਿਤ ਸਿਮਰਹਿੰ। ਦ੍ਰਿਢ ਹੁਇ ਆਤਮ ਗਯਾਨ ਸੁ ਉਰ ਮਹਿੰ। ਚਤੁਰ ਭੂਮਿਕਾ ਤੇ ਚਢਿ ਜਾਇ। ਸਪਤਮ ਬਿਖੈ ਸਥਿਰਤਾ ਪਾਇ[2]॥ ੨੯ ॥ ਯਾਂਤੇ ਸਿਮਰਹੁ ਤੁਮ ਸਤਿਨਾਮ। ਸੰਤਨ ਕੋ ਸੇਵਹੁ ਨਿਸ਼ਕਾਮ। ਮਨ ਨੀਵਾਂ ਰਾਖਹੁ ਤਜਿ ਮਾਨ। ਹੋਇ ਸੁਖੇਨ ਤੁਮਹੁ ਕੱਲਯਾਨ[3] ॥ ੩੦ ॥ ਸੁਨਿ ਉਪਦੇਸ਼ ਭਲੋ ਤਿਸ ਕਾਲਾ। ਗੁਰਮੁਖ ਭੇ ਨਵਲਾ ਰੁ ਨਿਹਾਲਾ। ਜੋਧਾ ਜੈਤ ਸੇਠ ਮਲ ਭਾਰੀ॥ਪੌਰਦਾਰ ਗੁਰੁਪੌਰ ਅਗਾਰੀ॥੩੧॥ਸਦਾ ਦ੍ਵਾਰ ਪਰ ਰੱਛਾ ਕਰਿ ਹੀਂ। ਬਿਨ ਬੂਝੇ ਨਹਿੰ ਅੰਤਰਿ ਬਰਿਹੀਂ॥ਇਕ ਦਿਨ ਬੈਠੇ ਸਹਿਜ ਸੁਭਾਇ। ਸਤਿਗੁਰੁ ਸੋਂ ਬੂਝਨੋ ਇਸ ਭਾਇ॥੩੨॥'ਕੋਤਿਕ ਕਹਤਿ ਗਯਾਨ ਜਬਿ ਲਹਾ। ਤਬਹਿ ਭਗਤਿ ਕੋ ਕਰਿਬੋ ਕਹਾਂ। ਦੇਤਿ ਗਯਾਨ ਹੀ ਕੈਵਲਿ ਏਕ।ਜਿਸ ਕੇ ਉਪਜਨੋ ਰਿਦੇ ਬਿਬੇਕ' ॥੩੩॥ ਸ਼੍ਰੀ ਮੁਖ ਤੇ ਸ਼ੁਭ ਪੰਥ ਬਤਾਵੈਂ। 'ਬਿਨਾ ਭਗਤਿ ਨਹਿੰ ਗਯਾਨ ਸੁਹਾਵੈ। ਜਥਾ ਘ੍ਰਿੱਤਿ ਹੈ ਅਤਿ ਬਲਿਵਾਨ। ਭੋਜਨ ਮਿਲਹਿ ਜਿ ਸ੍ਵਾਦ ਮਹਾਨ ॥ ੩੪ ॥ ਕਢੀ ਜਿ ਘ੍ਰਿੱਤਿ ਪਾਨ ਕੋ ਕਹੈ। ਛਾਤੀ ਬੋਝ ਰੋਗ ਸੋ ਧਰੈ। ਢੀਕਾ ਵਦਨ ਰਹੈ ਦਿਨ ਰਾਤਿ। ਖਾਂਸੀ ਹੋਤਿ,ਆਹਾਰ ਨ ਖਾਤਿ॥੩੫॥ਜੇ ਸੁਭਾਉ ਤਨ ਪੋਤੀ ਹੋਇ[3]।ਪੀਵਹਿ

[1]ਅਰੋਗ ਹੋਕੇ ਬਲ ਵਾਲਾ (ਤਕੜਾ) ਹੋ ਜਾਂਦਾ ਹੈ। [2]ਭਾਵ ਦੋਬੀ ਤੋਂ ਚੜ੍ਹਕੇ ਪੰਜਵੀਂ ਛੇਵੀਂ ਲੰਘਕੇ, ਸਤਵੀਂ ਵਿਚ ਟਿਕਾਉ ਪਾਉਂਦਾ ਹੈ। [3]ਗਰਮੀ ਵਾਲਾ ਹੋਵੇ। ਪੋਤੀ=ਮੁਫਰਾ।

ਨਿਰੋ ਘ੍ਰਿੱਤਿ ਜੋ ਸੋਇ। ਤਿਨ ਕੋ ਲਗਹਿੰ ਅਧਿਕ ਅਤਿ ਸਾਰ[1]। ਉਪਜਹਿ ਤਨ ਮਹਿੰ ਰੋਗ ਬਿਕਾਰ ॥੩੬॥ ਜੋ ਮਿਲਾਇ ਮਿਸਰੀ ਸੋ ਖਾਇੰ।ਦੁਹੂੰਅਨਿ ਕੋ ਤਨ ਸੁਖ ਉਪਜਾਇ। ਤਥਾ ਗਯਾਨ ਜਹਿੰ ਏਕੈ ਹੋਇ ।–ਅਹੰਬ੍ਰਹਮ –ਕਹਿ, ਸੁਭਹਿ ਨ ਸੋਇ ॥੩੭॥ ਸੁਨਿਬੇਹਾਰ ਬਿਗਰ ਬਹੁ ਜਾਇੰ।ਪਰੈਂ* ਨਰਕ, ਨਹਿੰ ਸੁਰਗ ਲਖਾਇੰ। ਜੋ ਹੈਂਕਾਰੀ ਨਰ ਉਰ ਧਾਰੈ। ਅਪਨਿ ਆਪਿ ਕੋ ਬਡੋ ਬਿਚਾਰੈ ॥੩੮॥ ਨਹਿੰ ਸਤਿਸੰਗਤਿ ਸੇਵਾ ਕਰੈ।ਨੰਮ੍ਰਤਾ ਨ ਕਿਸ ਆਗੈ ਧਰੈ। ਛਾਤੀ ਬੋਝ ਦੋਗ ਇਹ ਹੋਇ। ਨਰਕ ਪਰਹਿ ਲਹਿ ਸੰਕਟ ਸੋਇ ॥ ੩੯ ॥ ਜੋ ਬਿਸ਼ਈ ਸੁਨਿ ਕੇਵਲ ਗਯਾਨ। ਭੋਗਹਿ ਨਾਰਿ ਬਿਰਾਨੀ[2] ਜਾਨਿ।ਇੱਤ੍ਯਾਦਿਕ ਬਿਸ਼ਿਯਨਿ ਲਗਿ ਜਾਇ।ਅਤੀਸਾਦ ਸਮ, ਨਰਕ ਸੁ ਪਾਇ ॥੪੦॥ ਯਾਂਤੇ ਭਗਤਿ ਸੰਗ ਬ੍ਰਹਮ ਗਯਾਨ। ਸਭਿਹਿਨਿ ਕੀ ਕਰਤਾ ਕੱਲਯਾਨ। ਸ਼ੋਭਹਿ ਮੁਖ ਤੇ ਕਹਿ, ਪ੍ਰਭੁਦਾਸ[3]। ਗਯਾਨ ਅਹੰ-ਬ੍ਰਹਮ ਰਿਦੇ ਪ੍ਰਕਾਸ਼॥ ੪੧ ॥ਯਾਂਤੇ ਸਭਿ ਕੋ ਸਿਮਰਨਿ ਨਾਮੁ। ਕਰਹਿ ਪ੍ਰੇਮ ਤੇ ਲਹਿ ਸੁਖ ਧਾਮ।ਖੁਸ਼ਕ ਗਯਾਨ ਯਾਂਤੇ ਨਹਿੰ ਨੀਕੋ†।ਸਿਮਰੇ ਨਾਮ ਸ਼ੋਖ ਹੁਇ ਜੀਕੋ[4] ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸਿੱਖਨ' ਪ੍ਰਸੰਗ ਵਰਨਨੰ ਨਾਮ ਪੰਚ ਚਤਵਾਰਿੰਸਤੀ ਅੰਸੂ ॥ ੪੫ ॥

੪੬. [ਸਿੱਖਾਂ ਦੇ ਪ੍ਰਸੰਗ]।

ਦੋਹਰਾ ॥ ਰਾਜਿ ਮਹਲ ਪੁਰਿ ਕੇ ਬਿਖੈ ਭਾਨੁ ਬਹਲ ਬਸੰਤਿ। ਭਾਉ ਭਗਤਿ ਸਿੱਖੀ ਧਰੀ ਬਰਤਹਿ ਗੁਰੁ ਮਤੰਤ[5] ॥ ੧ ॥ ਚੌਪਈ ॥ ਸਿਮਰਹਿ ਵਾਹਿਗੁਰੂ ਸਤਿਨਾਮੁ । ਵੰਡਿ ਖਾਇ ਜੋ ਹੋਵਤਿ ਧਾਮ। ਸ਼੍ਰੀ ਹਰਿਗੋਵਿੰਦ ਕੋ ਢਿਗ ਆਯੋਧਰਿ ਅਕੋਰ ਕੋ ਸੀਸ ਨਿਵਾਯੋ॥੨॥ਬੂਝਨਿ ਕੀਨੇ ਜਲਧਿਬਿਬੇਕ[6]। 'ਸ਼ਾਸਤ੍ਰਨ[7] ਮਤ[8] ਅਹੈਂਅਨੇਕਾਕੋ ਤਪ ਤੀਰਥ ਮਹਿਮਾ ਗਾਵੈ। ਕੋ–ਬ੍ਰਤ ਨੇਮਨਿ ਕਰਹੁ–ਬਤਾਵੈ॥੩॥–ਜੱਗ ਹੋਮ–ਕੋ ਕਰੈ ਬਿਸਾਲਾਕੋ ਕਹਿ–ਦਾਨ ਕਰਹੁ ਧਿਹਿ ਨਾਲ–। ਬਡਿਆਈ ਸਤਿਗੁਰ ਕੇ ਧਾਮ। ਕੇਵਲ ਸਿਮਰਨਿ ਕੋ ਸਤਿਨਾਮ ॥੪॥ ਅੰਤਰ ਇਨ ਮਹਿੰ ਕਿਤਿਕ ਬਤਾਵਹੁ । ਕਿਮ ਮਹਿਮਾ ਸਤਿਨਾਮ ਧਪਾਵਹੁ ?'। ਸ਼੍ਰੀ ਮੁਖ ਤੇ ਸੁਨਿ ਬਾਕ ਬਖਾਨਾ। 'ਜੁਗਤਿ ਬਤਾਵਨਿ ਕੀਨਿ ਮਹਾਨਾ॥੫॥ ਸੱਤਿਨਾਮ ਏਕਾਂਗ[9] ਪਛਾਨ।ਅਪਰ ਕਰਮ

---

[1]ਦਸਤ। [2]ਪਰਾਈ। [3]ਆਪ ਨੂੰ ਪ੍ਰਭੂ ਦਾ ਦਾਸ ਕਹੇ। [4]ਗੁਰੂ ਮਤ ਅਨੁਸਾਰ। [5]ਭਾਵ ਗੁਰੂ ਜੀ ਤੋਂ ਪੁੱਛਿਆ। [6]ਸ਼ਾਸਤ੍ਰਾਂ ਦੇ ਮਤ। [7]ਏਕਾ। *ਪਾਃ–ਕੁਹੇ।

†ਇਹ ਗਲ ਚੇਤੇ ਰੱਖਣ ਵਾਲੀ ਹੈ, ਖਾਸ ਕਰ ਖੁਸ਼ਕ ਵੇਦਾਂਤੀਆਂ ਨੂੰ।

ਸਭਿ ਸ਼ੂੰਨ[1] ਸਮਾਨ। ਜੇ ਇਕਾਂਗ[2] ਪੂਰਬ ਲਿਖਦੇਯ।ਸ਼ੂੰਨ ਲਗੇ ਦਸ ਗੁਨੋ ਬਧੇਯ ॥ ੬ ॥ ਜੇ ਇਕਾਂਗ ਪੂਰਬ ਲਿਖਿ ਨਾਂਹੀ। ਕੇਵਲ ਸ਼ੂੰਨ ਲਿਖਤਿ ਹੀ ਜਾਹੀਂ। ਸੋ ਸਭਿ ਖਾਲੀ ਕੁਛ ਨਹਿੰ ਸਰੈ। ਗਿਨਤੀ ਮਹਿੰ ਕੋਊ ਨਹਿੰ ਧਰੈ ॥ ੭ ॥ ਤਿਮ ਸਤਿਨਾਮ ਬਿਨਾ ਸਭਿ ਬਾਦਿ। ਜਿਨਿ ਕੋ ਫਲ ਯੁਤਿ ਅੰਤ ਰੁ ਆਦਿ[3]। ਜੇ ਇਕਾਂਗ ਪਰਿ ਸ਼ੂੰਨ ਲਿਖਾਇ ਨ[4]। ਹੋਇ ਨ ਦਸ ਗੁਨ ਤੌ ਇਕ ਜਾਇ ਨ[5] ॥੮॥ ਅਪਰ ਜੁਗਨਿ ਕੇ ਧਰਮ ਸਰਬ ਹੈਂ।ਬਲੀ ਬਿਮਾਲ ਸਮੂਹ ਦਰਬ ਹੈ[6]। ਕਲਿ ਮਹਿੰ ਕੇਵਲ ਹੈ ਸਤਿਨਾਮ। ਇਸਤੇ ਲਹੈ ਸ਼ੋਧ ਸੁਖਧਾਮ ॥ ੯ ॥ ਬਿਨਾਂ ਨਾਮ ਤੇ ਨਹਿੰ ਛੁਟਕਾਰਾ। ਅਪਰ ਕਰਮ ਤੇ ਵਧੈ ਹੰਕਾਰਾ। ਨੰਮ੍ਰਿ ਹੋਨਿ ਸਿਮਰਨਿ ਹਰਿਨਾਮ। ਲਹੈ ਅੰਤ ਕੋ ਸੁਖ ਬਿਸਰਾਮ ॥੧੦॥ ਅੰਤਰ ਇਤੋ ਜਾਨਿ ਮਨ ਮਾਹਿ। ਸੋ ਹੈ[7] ਜੁਤਿ,ਇਸ ਮਹਿੰ ਨਾਂਹਿ[8]। ਭਾਨੁ ਬਹਲ ਸੁਨਤਿ ਸੁਖ ਪਾਯੋ। ਗੁਰ ਕੋ ਕਹਿਬੋ ਰਿਦੇ ਬਸਾਯੋ ॥੧੧॥ ਬਦਲੀ ਮੋਢੀ ਸੇਠ ਗੁਪਾਲ। ਸ਼੍ਰੀ ਹਰਿਗੋਬਿੰਦ ਕੇ ਨਿਤ ਨਾਲ। ਰਹਹਿੰ ਸਦਾ ਘਾਲਹਿੰ ਬਹੁ ਘਾਲ। ਗੁਰੁ ਢਿਗ ਕਰਨੋ ਪ੍ਰਸ਼ਨ ਇਕ ਕਾਲ॥੧੨॥[9]ਕੀਜਹਿ ਕੁਛ ਉਪਦੇਸ਼ ਬਖਾਨ। ਜਿਸ ਤੇ ਹੋਹਿ ਪਰਮ ਕੱਲਜਾਨ[10]। ਸ਼੍ਰੀ ਮੁਖ ਕਹਨੋ [11]ਬਿਸਾਲ ਸੁਖਾਰੇ[12]। ਨਿਵਿ ਕਰਿ ਗਮਨਹੁ ਸਕਲ ਅਗਾਰੇ[13]॥੧੩॥ਜਥਾ ਫੁਹਾਰੇ ਕੋ ਜਲ ਹੇਰੇ। ਜਿਤੋ ਨੀਵ[14] ਚਢਿ ਤਿਤੋ ਉਚੇਰੇ। ਧੁਰਿ ਸਰਬ ਕੇ ਪਾਇਨ ਤਰੇ[15]। ਇਸ ਗੁਨ ਤੇ ਸਭਿ ਕੇ ਸਿਰ ਚਰੇ॥੧੪॥ ਕਰ ਅੰਗੁਰੀ ਜਿਨ ਛੋਟਿ ਕਹਾਯੋ[16]। ਰੁਚਿਰ ਬਿਭੂਖਨ[17] ਤਿਸ ਕੇ ਪਾਯੋ। ਸਭਿ ਤਰੁ ਤੇ ਛੋਟਾ ਤਰੁ ਚੰਦਨ। ਕਰਹਿ ਸੁਗੰਧਿਤਿ ਨਿਕਟ ਜਿ ਬ੍ਰਿੰਦਨਿ ॥ ੧੫ ॥ ਜੋਤਿਕ ਉਚੇ ਪਦ ਅਭਿਲਾਖਹਿੰ। ਤੇਤਿਕ ਨੰਮ੍ਰਿ ਅਪਨਿ ਮਨ ਰਾਖਹਿੰ। ਸਭਿ ਤੇ ਅਧਿਕ ਬਿਸ਼ਨੁ ਬਡਿਆਈ। ਤਿਮ

---

[1]ਬਿੰਦੀ। [2]ਏਕਾ। [3]ਜਿਨ੍ਹਾਂ (ਪੁੰਨ) ਕਰਮਾਂ ਦਾ ਫਲ ਆਦਿ ਅੰਤ ਵਾਲਾ ਹੈ, ਭਾਵ ਸ਼ੁਰੂ ਬੀ ਹੁੰਦਾ ਹੈ ਤੇ ਮੁੱਕ ਬੀ ਜਾਂਦਾ ਹੈ। [4]ਬਿੰਦੀ ਨਾ ਲਿਖੀਏ। [5](ਤਾਂ ਏਕਾ) ਦਸ ਗੁਣਾਂ ਨਹੀਂ ਹੋਵੇਗਾ, (ਪਰ) ਏਕਾ (ਬਰਿਆਂ ਰਹੇਗਾ,) ਜਾਏਗਾ ਨਹੀਂ। [6](ਤਾਂ ਹੋ ਸਕਦੇ ਹਨ) ਜੇ ਬਹੁਤਾ ਬਲੀ ਤੇ ਸਮੂਹ ਧਨ ਵਾਲਾ ਹੋਵੇ। [7]ਓਹ (ਕਰਮ) ਹੰਕਾਰ ਨਾਲ (ਹੁੰਦੇ ਹਨ)। [8]ਇਸ (ਨਾਮ) ਵਿਚ (ਹੰਕਾਰ) ਨਹੀਂ ਹੁੰਦਾ। [9]ਬੜੇ ਸੁਖੀ ਹੋਵੋਗੇ ਜੇ। [10]ਸਭ ਦੇ ਅੱਗੇ। [11]ਜਿਨਾਂ ਨੀਵਾਂ ਜਾਂਦਾ ਹੈ। [12]ਹੋਰਾਂ ਦੇ ਭਲੇ ਹੁੰਦੀ ਹੈ। [13]ਭਾਵ ਚੀਚੀ। [14]ਭਾਵ ਮੁੰਦਰੀ।

ਸਭਿ ਤੇ ਮਨ ਨੰਮ੍ਰਿ ਸਦਾਈ॥੧੬॥ ਭ੍ਰਿਗੁ ਲਾਤ ਸਹਿ ਨੰਮ੍ਰੀ ਹੋਏ।ਪਾਂਡਵ ਮਖ ਮਹਿੰ[1] ਰਿਖਿ ਪਗ ਧੋਏ। ਅਪਰ ਜਿ ਕਰਮ ਕਰਤਿ ਭਗਵਾਨ। ਹੁਇ ਨੰਮ੍ਰੀ ਹੈਕਾਰ ਨ ਠਾਨਿ॥੧੭॥ਊਚੇ ਪਦ ਦੇਬੇ ਕੀ ਕਾਰਨ।ਅਹੈਨੰਮ੍ਰਤਾਊਰ ਹੈਕਾਰ ਨ। ਗੁਰ ਸਿੱਖਨਿ ਤੇ ਹਾਰਨਿ ਸਦਾ। ਇਨ ਤੇ ਜੀਤ ਨ ਚਾਹਹਿ ਕਦਾ ॥੧੮॥ ਜੋ ਜੀਤਹਿ ਸੋ ਹਾਰਹਿ ਅੰਤਿ।ਜੋ ਹਾਰਜੋ ਸੋ ਜੀਤਨਿਵੀਤ। ਜਿਮ ਢਿਕੰਗ ਕੀ ਪੌਰੀ[2] ਹੋਇ। ਐਸੀ ਕਲਾ ਸਹਤ ਬਨਿ ਸੋਇ॥ ੧੯॥ ਲਖਹਿ ਜੁ-ਚਢਤਿ ਜਾਤਿ ਮੈਂ ਊਚਾ-। ਸੋ ਤੌ ਉਤਰਤਿ ਗਮਨਤਿ ਨੀਚਾ। ਜੋ ਜਾਨਹਿ-ਮੈਂ ਗਮਨੌਂ ਨੀਚੇ-। ਸੋ ਚਢਿ ਜਾਤਿ ਅਚਾਨਕ ਊਚੇ॥੨੦॥ ਜੀਤਤਿ ਹਾਰਜੋ, ਹਾਰਤਿ ਜੀਤੇ। ਇਮ ਹੋਵਤਿ ਸਿੱਖਨਿ ਬਿਪਰੀਤੇ[3]। ਸਤਿਸੰਗਤਿ ਮਹਿੰ ਨੀਵੇ ਚਲਹੁ। ਮਧੁਰ ਗਿਰਾ ਕਹਿ ਸਿੱਖਨਿ ਮਿਲਹੁ[4]॥ ੨੧॥ ਇਮ ਸੁਨਿਕੈ ਸਤਿਗੁਰ ਕੋ ਕਹਜੋ[5]। ਨੰਮ੍ਰੀ ਹੋਇ ਪਰਮਪਦ ਲਹਜੋ। ਇਕ ਚੱਢਾ[6] ਸੁੰਦਰ ਜਿਸ ਨਾਮ।ਗੁਰਸਿਖ ਹੁਤੋ ਆਗਰੇ ਧਾਮ ॥ ੨੨॥ ਮਿਲਹਿੰ ਸਿੱਖ ਧੂਮਸਾਲਾ ਮਾਂਹਿ। ਕਿਰਤਨ ਕਰਹਿ ਨਾਮ ਸਿਮਰਾਹਿ। ਜਹਾਂ ਭਜਨ ਕੋ ਕਰਤੇ ਦੇਖਹਿ। ਤਹਿੰ ਸੇਵਾ ਨਿਤ ਕਰਤਿ ਵਿਸ਼ੇਖਹਿ॥ ੨੩॥ ਸ਼੍ਰੀ ਗੁਰ ਹਰਿ ਗੋਬਿੰਦ ਢਿਗ ਆਵਹਿ। ਤ੍ਰਿਬਾ ਭਾਉ ਧਰਿ ਸੇਵ ਕਮਾਵਹਿ। ਇਕ ਦਿਨ ਬੈਠਜੋ ਨਿਤ ਕਰਿ ਪਾਸ। ਹਾਥ ਬੰਦਿ ਬੋਲਜੋ ਅਰਦਾਸਿ॥ ੨੪॥ 'ਸਤਿਗੁਰ! ਕਿਸਿ ਬਿਧਿ ਸਿੱਖ ਉਧਾਰੈਂ?। ਅਵਗੁਨ ਪਰਹਰਿ[7] ਗੁਨ ਨਿਸਤਾਰੈਂ[8]?'। ਸੁਨਿ ਸ਼੍ਰੀ ਹਰਿਗੋਬਿੰਦ ਉਚਾਰਾ। 'ਹੋਤਿ ਸਤਿਗੁਰੂ ਚਾਰਿ ਪ੍ਰਕਾਰਾ॥ ੨੫॥ ਸ਼੍ਰੀ ਨਾਨਕ ਚਾਰਹੁ ਮਹਿੰ ਬਡੇ। ਜਿਨ ਕੇ ਨਾਮ ਸੁਨਤਿ ਜਮ ਛਡੇ। ਇਕ ਗੁਰ ਭ੍ਰਿੰਗੀ ਕੇ ਸਮ ਹੋਇ। ਕਿਸੀ ਜਾਤਿ ਕੋ ਲੈ ਕ੍ਰਿਮ[9] ਸੋਇ॥੨੬॥ ਨਿਜ ਘਰ ਧਰਿ ਦਰ ਪਰ ਥਿਰ ਘਨੈ। ਕਿਰਮ ਧ੍ਯਾਨ ਕਰਿ ਭ੍ਰਿੰਗੀ ਬਨੈ। ਕਿਸੀ ਜਾਤਿ ਕ੍ਰਿਮ ਨਿਜ ਸਮ ਕਰੈ[10]। ਨਹਿੰ ਸਭਿ ਬਨਹਿੰ ਸੁ ਜਾਨੀ ਪਰੈ॥ ੨੭॥ ਇਕ ਗੁਰ ਪਾਰਸ ਕੇ ਸਮ

[1]ਪਾਂਡਵਾਂ ਦੇ ਯੱਗਸ਼ ਵਿਚ। [2]ਜਾਦੂ ਦੀ ਪੌੜੀ। [3]ਸਿੱਖਾਂ ਵਿਚ ਇਹ ਉਲਟ ਰੀਤ ਹੁੰਦੀ ਹੈ। [4]ਸਤਿਗੁਰੂ ਦਾ ਕਹਿਆ ਸੁਣ ਕੇ। [5]ਆਖ। [6]ਦੂਰ ਕਰਕੇ। [7]ਗੁਣ (ਦੇ ਕੇ) ਮੁਕਤ ਕਰਦੇ ਹਨ। [8]ਕੀੜੇ। [9]ਕ੍ਰਿਸੀ (ਖਾਸ) ਜਾਤ ਦਾ ਕੀੜਾ ਹੋਵੇ ਆਪਣੇ ਵਤ ਕਰ ਲੈਂਦੀ ਹੈ। [10]ਸ਼ਾਰੀ (ਕਿਸਮ ਦੇ) ਕੀੜੇ ਭ੍ਰਿੰਗੀ ਨਹੀਂ ਬਣਦੇ ਇਹ ਪਤਾ ਲੱਗਦਾ ਹੈ, ਭਾਵ ਕਿਸੇ ਇਕ ਜਾਤ ਦੇ ਕੀੜੇ ਨੂੰ ਆਪਣੇ ਵਰਗਾ ਕਰਦੀ ਹੈ।

ਅਹੈਂ। ਕਿਸ ਧਾਤੂ ਕੇ ਸੰਗ[1] ਜਿ ਛੁਹੈਂ। ਤਿਸ ਕੋ ਕੰਚਨ ਦੇਤਿ ਬਨਾਇ। ਨਿਜ ਗੁਨ ਦੇਤੇ ਨਹੀਂ ਕਦਾਇ[2] ॥ ੨੮ ॥ ਇਕ ਬਾਵਨ ਚੰਦਨ ਸਮ ਹੋਤਿ। ਜਥਿ ਤਿਸ ਪਰ ਰਿਤੁ ਹਿਤੂ ਉਦੋਤਿ[3]। ਨਿਕਟ ਬ੍ਰਿੱਛ ਚੰਦਨ ਕਰਿ ਲੇਤਿ। ਬਿਨ ਰੁਤਿ ਨਹਿੰ ਸੁਗੰਧਿਤਾ ਦੇਤਿ ॥ ੨੯ ॥ ਇਕ ਸਤਿਗੁਰ ਹੈਂ ਦੀਪ ਸਮਾਨ। ਤਿਨ ਸੋਂ ਮਿਲਹਿ ਜਿ ਦੀਪਕ ਆਨ[4]। ਅਪਨੇ ਸਮ ਹੀ ਲੇਤਿ ਬਨਾਇ। ਬਾਤੀ ਤੇਲ ਜਿ ਸਹਤਿ ਮਿਲਾਇ[5] ॥ ੩੦ ॥ ਸ਼੍ਰੀ ਗੁਰ ਨਾਨਕ ਪਰਮ ਕ੍ਰਿਪਾਲ। ਹੋਇ ਜਿ ਸਿਖ ਸਰਧਾ ਕੇ ਨਾਲ। ਸੁਨਹਿ ਪਠਹਿ ਸਤਿਗੁਰ ਕੀ ਬਾਨੀ। ਸਨੇ ਸਨੇ ਹੋਵੈ ਬ੍ਰਹਮਗ੍ਯਾਨੀ ॥ ੩੧ ॥ ਅਨੰਦ ਆਤਮਾ ਸੋ ਬਨਿ ਜਾਇ। ਚਹੈ ਸੁ ਅਪਰਨਿ ਤਥਾ ਬਨਾਇ। ਨਹੀਂ ਸਾਧਨਾ ਚਹੀਯਤਿ ਕੋਇ। ਮੇਲੀ ਸਤਿ ਸੰਗਤਿ ਕੋ ਹੋਇ ॥ ੩੨ ॥ ਇਸ ਤੇ ਹੀ ਪ੍ਰਾਪਤਿ ਕੱਲ੍ਯਾਨ। ਜਨਮ ਮਰਨ ਕੇ ਬੰਧਨ ਹਾਨਿ। ਸੁਨਿ ਸੁੰਦਰ ਸੁੰਦਰ ਉਪਦੇਸ਼ ਸਤਿ ਸੰਗਤਿ ਭਾ ਪ੍ਰੇਮ ਵਿਸ਼ੇਸ਼ ॥੩੩॥ ਮੋਹਨ ਸਿਖ ਢਾਕੇ ਮੰਹਿ ਰਹੈ। ਗੁਰੁ ਸਿੱਖੀ ਕੇ ਗੁਨ ਮਨ ਚਹੈ। ਦਰਸ਼ਨ ਹੇਤੁ ਦੂਰਿ ਤੇ ਆਯੋ। ਜਥਾ ਸ਼ਕਤਿ ਭੇਟਨਿ ਅਰਪਾਯੋ ॥੩੪॥ ਮਸਤਕ ਟੇਕਤਿ ਧਰਤਿ ਅਨੰਦ। ਗੁਰੁ ਢਿਗ ਰਹਯੋ ਸੁ ਪ੍ਰੇਮ ਬਿਲੰਦ। ਇਕ ਦਿਨ ਬੈਠਿ ਕਰੀ ਅਰਦਾਸਿ। ਸਾਚੇ ਪਾਤਿਸ਼ਾਹ ਕੇ ਪਾਸ ॥ ੩੫ ॥ 'ਜਨਮ ਮਰਨ ਕੋ ਕਸ਼ਟ ਬਿਸਾਲ। ਕਰਹੁ ਮਿਟਾਵਨਿ, ਦੀਨ ਕ੍ਰਿਪਾਲੁ !'। ਸ਼੍ਰੀ ਮੁਖ ਕਹਯੋ 'ਨ ਆਪ ਪਛਾਨਾ। ਬਿਨ ਨਿਜ ਜਾਨੇ ਕਸ਼ਟ ਮਹਾਨਾ ॥ ੩੬ ॥ ਕਹੁ ਸਰੂਪ ਕਵਨ ਤੈਂ ਜਾਤਾ?। ਜਿਸ ਕੇ ਹਿਤ ਮਹਿੰ ਨਿਤ ਚਿਤ ਰਾਤਾ'। 'ਹਮ ਮਾਨੁਖ ਤਨ ਰੂਪ ਸੁ ਹੋਰੇ। ਸਾਚੇ ਪਾਤਿਸ਼ਾਹ ! ਸਿਖ ਤੇਰੇ' ॥ ੩੭ ॥ ਸੁਨਿ ਗੁਰੁ ਕਹਯੋ 'ਸਰੀਰ ਜਿ ਸਾਰੇ। ਪੰਚਤੱਤ ਕੇ ਲੇਹੁ ਬਿਚਾਰੇ। ਤਨ ਜਨਮੇ ਤੇ ਪੂਰਬ ਅਹੈ। ਬਿਨਸੇ ਤੇ ਪੁਨ ਪਾਛੇ ਰਹੈ ॥ ੩੮ ॥ ਸੋ ਤਨ ਗੁਰੁ ਅਰੁ ਸਿਖ ਕੋ ਸਮ ਹੈ[6]।

---

[1]ਕਿਸੇ ਇਕ ਧਾਤੂ ਨਾਲ। [2]ਕਦੇ ਭੀ। ਭਾਵ ਪਾਰਸ ਕਿਸੇ ਧਾਤ ਨੂੰ ਪਾਰਸ ਨਹੀਂ ਬਣਾ ਸਕਦਾ। [3]ਹਿਤ ਵਾਲੀ ਰਿਤੁ ਉਦੇ ਹੁੰਦੀ ਹੈ, ਭਾਵ ਖਾਸ ਰੁਤ। [4]ਦੀਵੇ ਹੋਰ। [5]ਉਸ ਵਿਚ ਜੇ ਤੇਲ ਤੇ ਵੱਟੀ ਹੋਵੇ ਤਾਂ। [6]ਗੁਰੂ ਤੇ ਸਿੱਖ ਦਾ ਸਰੀਰ (ਉਪਜਨ ਬਿਨਸਨ ਕਰਕੇ) ਸਮ ਹੈ। (ਉਂਞ ਦਸਾਂ ਪਾਤਸ਼ਾਹੀਆਂ ਦਾ ਸਰੀਰ ਮਾਯਾ ਦੀ ਸ਼ੁੱਧ ਅਤੇ ਗੁਣ ਪ੍ਰਧਾਨ ਅੰਸ਼ ਤੋਂ ਬਣਿਆਂ ਸੀ, ਤੇ ਜੀਵਾਂ ਦਾ ਸਰੀਰ ਤਮੋਗੁਣ ਪ੍ਰਧਾਨ ਪ੍ਰਕ੍ਰਿਤੀ ਤੋਂ ਬਣਦਾ ਹੈ। ਕਵਿ ਜੀ ਦੀ ਮੁਰਾਦ ਏਥੇ ਗੁਰਮੁਖ ਅਰਥਾਤ ਮੁਰਸ਼ਦ ਤੋਂ ਹੈ, ਦਸਾਂ ਪਾਤਸ਼ਾਹੀਆਂ ਤੋਂ ਨਹੀਂ ਜੋ ਕਾਰਕ ਤੇ ਅਵਿਤਾਰ ਸ਼ਿਰੋਮਣਿ ਸਨ)।

ਤਿਮ ਪ੍ਰਮਾਤਮਾ ਨਹਿੰ ਕਿਮਿ* ਕਮ ਹੈ[1]। ਨਹਿੰ ਜਨਮਤਿ ਨਹਿੰ ਮਰਤਾ ਸੋਇ[2]। ਸਾਖੀ ਰੂਪ ਏਕ ਸਮ ਹੋਇ ॥ ੩੯ ॥ ਗੁਰ ਸਿਖ ਮਨ ਕੋ ਭੇਦ ਬਿਸਾਲਾ[3]। ਗੁਰ ਕੋ ਉੱਜਲ, ਸਿਖ ਕੋ ਕਾਲਾ। ਇਕ ਹੈ ਸ਼ੁੱਧ ਅਸ਼ੁੱਧ ਸੁ ਦੂਜਾ। ਆਇ ਸ਼ਰਨਿ ਜਥਿ ਕਰਿ ਹੈ ਪੂਜਾ ॥ ੪੦ ॥ ਗੁਰ ਕੋ ਸ਼ਬਦ ਸ਼ਰਵਨ ਮਗ[4] ਜਾਇ। ਰਿਦੇ ਪ੍ਰਵੇਸ਼ਹਿ ਥਿਰਤਾ ਪਾਇ। ਸਨੈ ਸਨੈ ਸਿਖ ਮਨ ਜੁ ਮਲੀਨ। ਉੱਜਲ ਕਰਹਿ, ਬਨਹਿ ਮਲ ਹੀਨ ॥੪੧॥ ਪੁਨ ਅਪਨੋ ਸਿਖ ਰੂਪ ਪਛਾਨੈ। ਦੇਹ ਅਹੰਤਾ ਸਗਰੀ ਹਾਨੈ।ਲੱਖ ਜੀਵ ਅਰੁ ਈਸ਼ਰੁ ਕੇਰਾ। ਸਤਿਚਿਤ ਆਨੰਦ ਏਕਹਿ ਹੇਰਾ[5] ॥੪੨॥ ਵਾਚ ਦੁਹਨਿ ਕੋ ਭਿੰਨ ਪਛਾਨੋ। ਜੀਵ ਵਾਚ ਅਲਪੱਗ ਮਹਾਨੋ । ਈਸ਼ਰੁ ਵਾਚਜ ਅਹੈ ਸਰਬੱਗਜ[6] । ਜਾਨਤਿ ਨੀਕੇ ਜੋਇ ਤਤੱਗਜ ॥ ੪੩ ॥ ਇਕ ਉੱਜਲ ਇਕ ਤਾਲ[7] ਮਲੀਨ। ਰਵਿ,ਪ੍ਰਤਿਬਿੰਬ ਦੁਹਿਨ ਮਹਿੰ ਚੀਨ[8]। ਜਲ ਮਲੀਨ ਮਹਿੰ ਮੈਲੋ ਭਾਸੈ। ਉੱਜਲ ਹੁਇ, ਉੱਜਲ ਜਲ ਆਸ਼ੈ[9] ॥੪੪॥ ਸ਼ੁੱਧ ਸਤੋਗੁਨ ਮਾਯਾ ਮਾਂਹਿ। ਬ੍ਰਹਮ ਪ੍ਰਤਿਬਿੰਬ[10] ਸੁ ਈਸ਼੍ਵਰ ਆਹਿ† । ਮਲਿਨ ਅਵਿੱਦ੍ਯਾ ਤਮ ਗੁਣ ਬਿਖੈ। ਬ੍ਰਹਮ ਪ੍ਰਤਿਬਿੰਬ ਜੀਵ ਤਿਹ ਪਿਖੈ‡ ॥ ੪੫ ॥ ਈਸ਼ੁਰ ਮਹਿੰ ਖਟ ਗੁਨ ਕੋ ਜਾਨਿ। ਜਾਂਤੇ ਕਹੀਅਤਿ ਹੈ ਭਗਵਾਨ। ਖਟ ਬਿਕਾਰ ਜੁਤ ਜੀਵ ਰਹੈਤਿ[11]। ਭਿੰਨ ਭਿੰਨ ਸੁਨਿ ਸਭਿ ਬਿਰਤੰਤ ॥ ੪੬ ॥ ਜਸੁ, ਐਸ਼੍ਵਰਜ, ਵਿਰਾਗ,ਉਦਾਰ[12]। ਲਛਮੀ, ਗਜਾਨ ਸੁ ਪੂਰਨ ਧਾਰਿ‡। ਖਟ

---

[1]ਤਿਵੇਂ ਪ੍ਰਮਾਤਮਾ ਭੀ (ਦੁਹਾਂ ਵਿਚ) ਕਿਸੇ ਤਰ੍ਹਾਂ ਘੱਟ ਨਹੀਂ, ਭਾਵ ਜਿਵੇਂ ਗੁਰ ਸਿੱਖ ਦੁਹਾਂ ਦੇ ਸਰੀਰ ਪੰਜਾਂ ਤੱਤਾਂ ਦੇ ਹਨ, ਤਿਵੇਂ ਵਜ਼ਾਪਕ ਪ੍ਰਮਾਤਮਾ ਭੀ ਦੁਹਾਂ ਵਿਚ ਸਮ ਹੈ, ਅੱਗੇ ਖੁਹਲਦੇ ਹਨ। [2]ਭਾਵ ਪ੍ਰਮਾਤਮਾ। [3](ਪ੍ਰਸ਼ਨ–ਫੇਰ ਫਰਕ ਕੀ ਹੈ ? । ਉੱਤਰ) ਗੁਰੂ ਅਤੇ ਸਿੱਖ ਦੇ ਮਨ ਦਾ ਬੜਾ ਭੇਦ ਹੈ। [4]ਕੰਨਾਂ ਰਾਹੀਂ। [5]ਜੀਵ ਤੇ ਈਸ਼ੂਰ ਦਾ ਲਕਖ਼ ਇਕੋ ਸਤ ਚਿਤ ਆਨੰਦ ਹੈ। [6]ਜੀਵ ਦਾ ਵਾਚਜ ਅਲਪੱਗਜ ਹੈ ਬ੍ਰਹਮ ਦਾ ਸਰਬੱਗਜ ਹੈ। [7]ਤਲਾਉ। [8]ਵੇਖੋ। [9]ਉੱਜਲ ਜਲ ਵਾਲੇ ਥਾਂ ਪ੍ਰਤਿਬਿੰਬ ਉੱਜਲ ਹੁੰਦਾ ਹੈ। [10]ਬ੍ਰਹਮ (ਦਾ) ਅਕਸ। [11]ਰਹਿੰਦੇ ਹਨ। [12]ਉਦਾਰਤਾ।

*ਪਾ:–ਕਿਤ। †ਨਿਰਮਲ ਜਲ ਵਾਂਙੂ ਸੁਧ ਮਾਇਆ ਵਿਚ ਜੋ ਬ੍ਰਹਮ ਦਾ ਪ੍ਰਤਿਬਿੰਬ ਪੈਂਦਾ ਹੈ ਸੋ 'ਈਸ਼੍ਵਰ' ਹੈ, ਮਲੀਨ ਮਾਯਾ ਅਰਥਾਤ ਅਵਿੱਦ੍ਯਾ ਤਮੋਗੁਣ ਵਿਚ ਬ੍ਰਹਮ ਦਾ ਪ੍ਰਤਿਬਿੰਬ 'ਜੀਵ' ਹੈ। ‡ਏਹ ਈਸ਼੍ਵਰ ਦੇ ਗੁਣ ਕਹੇ ਹਨ। 'ਸਿੱਖਾਂ ਦੀ ਭਗਤਮਾਲ' ਵਿਚ ਏ ਛੇ ਗੁਣ ਐਉਂ ਗਿਣੇ ਹਨ:–ਧਰਮ, ਜਸ, ਗਿਆਨ, ਵੈਰਾਗ, ਸ਼੍ਰੀ, ਸਮਤਾ। ਆਮ ਪ੍ਰਸਿੱਧ ਇੰਞ ਹਨ:–ਬਲ, ਐਸ਼੍ਵਰਜ, ਅਰ ਲੱਛਮੀ, ਯਸ, ਵੈਰਾਗ, ਗ੍ਯਾਨ। ਇਸਤ੍ਰੀ ਮੇਂ ਹੁਇ ਭਗਵਤੀ, ਪੁਰਖ ਹੋਇੰ ਭਗਵਾਨ।

ਬਿਕਾਰ:—ਜਨਮਨਿ ਅਰੁ ਮਰਨੇ। ਇਹ ਸਰੀਰ ਕੇ ਦੋਨਹੁ ਬਰਨੇ ॥੪੭॥ ਛੁਧਾ, ਤ੍ਰਿਖਾ, ਦੁਇ ਪ੍ਰਾਨਨਿ ਕੇਰ[1]। ਹਰਖ, ਸ਼ੋਕ, ਮਨ ਕੇ ਜੁਗ ਹੇਰਿ। ਸਾਖੀ ਰੂਪ ਬ੍ਰਹਮ ਨਿਰਲੇਪ। ਮੁਕਤਿ ਹੋਤਿ ਲਖਿ ਬਿਨਾ ਵਿਖੇਪ[2] ॥੪੮॥ ਸੁਨਿ ਸਿੱਖਨਿ ਪੁਨ ਪ੍ਰਸ਼ਨ ਉਠਾਯੋ। 'ਤੁਮਨੇ ਸੱਤਿਨਾਮ ਹੀ ਗਾਯੋ'। ਸਤਿਗੁਰੁ ਕਹਯੋ 'ਲਖਹੁ ਮਨ ਮਾਂਹੁ। ਜਥਾ ਮਹਾਨ ਬੇਗ ਪਰਵਾਹੁ[3] ॥ ੪੯ ॥ ਇਕ ਭੁਜ ਬਲ ਤੇ ਪਰਤੇ ਪਾਰ। ਐਸੇ ਬਿਰਲੇ ਰਿਦੇ ਬਿਚਾਰ। ਚਢਿ ਬੇਰੇ ਪਰ ਸਭਿ ਕੋ ਤਰੈ। ਸੁਖ ਕੇ ਸਾਥ ਪਾਰ ਸੋ ਪਰੈ ॥ ੫੦॥ ਤਿਮ ਜਾਨਹੁ ਸਤਿਨਾਮ ਜਹਾਜੁ। ਜਪਤਿ ਪੁਰਹਿ ਸਭਿ ਮਨ ਕੇ ਕਾਜੁ। ਅੰਤ ਸਹਾਇਕ ਬਨਹਿ ਬਿਸਾਲਾ। ਨਾਸਹਿ ਕਸ਼ਟ ਸਰਬਦਾ ਕਾਲਾ ॥ ੫੧ ॥ ਕਲਿ ਮਹਿੰ ਇਸ ਕੇ ਸਮ ਨਹਿੰ ਦੂਜਾ। ਸਿਮਰਹਿ ਨਾਮ ਰਿਦੇ ਨਿਤ ਪੂਜਾ। ਜੋ ਨਿਤ ਜਪਹਿੰ ਸਿ ਮਾਨਵ ਧੰਨਾਲਿਵ ਲਾਗੇ ਪ੍ਰਭੁ ਹੋਹਿ ਪ੍ਰਸੰਨਾ॥ ੫੨॥ਗ੍ਰਿਹਸਤੀ ਰਹੈ ਕਿ ਹੁਇ ਸੰਨਯਾਸੀ।ਜਪੈ ਨਾਮ ਨਹਿੰ ਜਮ ਕੀ ਫਾਸੀ॥ ਊਚ ਨੀਚ ਹੁਇ ਰੰਕ ਕਿ ਰਾਊ। ਸਿਮਰਹਿ ਨਾਮ ਜਿ ਸਹਿਜ ਸੁਭਾਊ ॥ ੫੩ ॥ ਤਿਨ ਕੇ ਸਮ ਕੋ ਹੋਤਿ ਨ ਆਨ। ਦਿਜ ਤਪ ਬ੍ਰਤ ਜੋ ਕਰਹਿ ਮਹਾਨ। ਯਾਂਤੇ ਸਦਾ ਨਾਮ ਉਰ ਧਾਰਹਿ। ਆਪ ਤਰਹਿ ਅਰੁ ਪਿਤਰਨਿ ਤਾਰਹਿ' ॥੫੪॥ ਸੁਨਿ ਸਗਰੇ ਸਿਖ ਆਨੰਦ ਪਾਯੋ। ਸੱਤਿਨਾਮ ਕੋ ਰਿਦੇ ਬਸਾਯੋ। ਸਿਮਰਤਿ ਉਧਰੇ ਸਿੱਖ ਕਰੋਰ। ਬਰਨਤਿ ਕੌਨ ਲਹੈ ਤਿਨ ਓਰਿ[4] ॥ ੫੫ ॥ ਸਿੱਖਨਿ ਕੋ ਗੁਰਮਤਿ ਹਿਤ ਦੈਬੇ। ਸਿੱਖੀ ਕੇ ਹਿਤ ਗ੍ਰਹਨ ਕਰੈਬੇ। ਕੁਛ ਸਿੱਖਨਿ ਕੀ ਕਥਾ ਸੁਨਾਈ। ਜਿਨ ਮਹਿੰ ਬਰਨੇ ਗੁਨ ਸਮੁਦਾਈ ॥੫੬॥ ਦੋਹਰਾ ॥ ਬਡੇ ਭਾਗ ਜਿਸ ਕੇ ਅਹੈਂ ਲੇ ਗੁਰਮਤਿ ਕੋ ਪਾਇ। ਆਪ ਤਰੈ ਸੰਗੀ ਤਰੈਂ ਕਸ਼ਟ ਸਮਸਤ ਨਸਾਇ ॥ ੫੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰਿੰਥੇ ਪੰਚਮ ਰਾਸੇ 'ਸਿਖਨਿ' ਪ੍ਰਸੰਗ ਬਰਨਨੇ ਨਾਮ ਖਸ਼ਟ ਚਤ੍ਵਾਰਿੰਸਤੀ ਅੰਸੁ ॥ ੪੬ ॥

੪੭. [ਮਾਈ ਭਾਗਭਰੀ ਦਾ ਪ੍ਰੇਮ]।

ਦੋਹਰਾ॥ਸ਼੍ਰੀ ਅਰਜਨ ਕਸ਼ਮੀਰ ਮਹਿੰ ਸੋਢੀ ਮਾਧੋ ਦਾਸ। ਪਠਯੋ ਤਹਾਂ ਤਿਸ ਨੇ ਕਰੀ ਸਿੱਖੀ ਮਹਿਦ ਪ੍ਰਕਾਸ਼॥੧॥ ਚੌਪਈ॥ਜੋ ਜਿਸ ਨੇ ਜਸ ਬਾਂਛਾ ਕਰੀ। ਪਾਇ ਸੁ ਗੁਰੁ ਮਹਿੰ ਸ਼ਰਧਾ ਧਰੀ। ਪਾਹੁਲ ਪਦ ਪਖਾਰ ਕਰਿ ਲੀਨੀ।

---

[1]ਦੋਵੇਂ ਪ੍ਰਾਣਾਂ ਦੇ ਵਿਕਾਰ ਹਨ। [2]ਜਿਵੇਂ ਪ੍ਰਵਾਹ ਦਾ ਵੇਗ ਬੜਾ (ਤ੍ਰਿੱਖਾ) ਹੋਵੇ। [3]ਓੜਕ,ਅੰਤ।

ਗੁਰੁ ਸਿੱਖੀ ਕੀ ਮਹਿਮਾ ਚੀਨੀ ॥ ੨ ॥ ਪਠਹਿੰ ਸ਼ਬਦ ਪੰਚਾਂਮ੍ਰਿਤ ਕਰਹਿੰ। ਗੁਰ ਹਿਤ ਬਰਤਾਵਹਿੰ ਅਘ ਹਰਹਿੰ। ਮੇਲਿ ਕਰਹਿੰ ਸਿਖ ਆਪਸਿ ਮਾਂਹੀ। ਸੁਨਿ ਹੈਂ ਕਿਰਤਨ ਬਹੁ ਸੁਖ ਪਾਹੀਂ ॥੩॥ ਗੁਰ ਕੀ ਕਾਰ ਇਕੱਤ੍ਰੈ ਕਰਿਕੈ। ਅਰਪਹਿੰ ਬੰਦਹਿੰ ਸ਼ਰਧਾ ਧਰਿਕੈ। ਸਿੱਖੀ ਕੋ ਹੋਯਹੁ ਬਿਸਤਾਰ। ਸਿਮਰਨ ਲਗੇ ਨਾਮ ਕਰਤਾਰ ॥੪॥ ਇਕ ਤੌ ਮਨ ਬਾਂਛਤਿ ਕੋ ਪਾਵੈਂ। ਦੁਤੀਏ ਮਗ ਸੁਖੈਨ ਦਰਸਾਵੈਂ। ਤ੍ਰਿਤੀਏ ਦੋਨਹੁੰ ਲੋਕ ਭਲੇਰਾ। ਸ਼ਭਿ ਤੇ ਗੁਰਮਤਿ ਜਾਨਿ ਉਚੇਰਾ ॥੫॥ ਬਿਪ੍ਰ ਆਦਿ ਸਭਿ ਅੰਗੀਕਾਰ॥ਦੇਂ ਦਸਵੰਧ ਗੁਰੂ ਕੀ ਕਾਰਾ। ਭਏ ਹਜ਼ਾਰਹੁੰ ਘਰ ਸਿੱਖ ਗੁਰੂ ਕੇ।ਜੀਵਤਿ ਹੀ ਹੋਏ ਸਮ ਸੁਰ ਕੇ[1]॥ ੬ ॥ ਸੇਵਾ ਦਾਸ ਬਿੱਪ੍ਰ ਇਕ ਤਹਾਂ। ਸਿਦਕ ਕਰਹਿ ਸਿੱਖੀ ਮਹੁ ਮਹਾਂ। ਪੰਚਾਂਮ੍ਰਿਤ ਕਰਾਇ ਬਹੁ ਬਾਰੀ। ਕਰਹਿ ਮੇਲਿ ਸੰਗਤਿ ਕੋ ਭਾਰੀ ॥ ੭ ॥ ਪਠਹਿ ਸੁਨਹਿ ਗੁਰ ਸ਼ਬਦ ਮਹਾਨਾ। ਪ੍ਰੇਮ ਕਰਹਿ ਸਤਿਸੰਗਿ ਸੁਜਾਨਾ। ਨਿਜ ਸੁਤ ਕੀ ਦਿਸ਼ਿ ਜਨਨੀ ਹੇਰਾ। ਉਪਜਜੋ ਹਿਰਦੇ ਪ੍ਰੇਮ ਬਡੇਰਾ ॥ ੮ ॥ ਸਤਿਸੰਗਤਿ ਕੀ ਪੰਕਤਿ ਜਹਾਂ। ਸੁਨਤਿ ਸ਼ੀਘ੍ਰ ਹੀ ਪਹੁੰਚਹਿ ਤਹਾਂ। ਸਤਿਗੁਰ ਕੇ ਗੁਨ ਸੁਨਹਿ ਅਛੇਰੇ।–ਹੇਰਹਿੰ ਪ੍ਰੇਮ ਏਕ ਜਨ ਕੇਰੇ[2]॥੯॥ਧਨ ਆਦਿਕ ਜੇ ਅਪਰ ਬਡਾਈ। ਤਿਨਹੁੰ ਨ ਮਾਨਹਿੰ ਮਨ ਸੁਖਦਾਈ॥ਸ਼ਰਧਾ ਕਰੇ ਭਾਵਨਾ ਠਾਨਹਿੰ। ਉਰ ਸੇਵਕ ਕੇ ਪ੍ਰੇਮ ਪਛਾਨਹਿੰ–॥੧੦॥ ਬੂਝਤਿ ਰਹਹਿ ਪੁੱਤ੍ਰ ਕੇ ਪਾਸ। [3]ਕਿਮ ਸੁਭਾਵ? ਕਹੁ ਸੇਵਾ ਦਾਸ!। ਬਸਹਿੰ ਦੂਰਿ ਕਿਮ ਦਰਸ਼ਨ ਦੇਹਿੰ ?।ਜਾਨਹਿੰ ਨਹੀਂ ਕਿ ਜਨਨਿ ਸਨੇਹ[4]?॥੧੧॥ਬਿਨ ਦਰਸ਼ਨ ਤੇ ਤ੍ਰਿਪਤਿ ਨ ਮੋਹੀ। ਮਿਲਹਿੰ ਜਬਹਿ, ਨਹਿੰ ਸੰਸੈ ਹੋਹੀ[5]। ਤੀਨ ਲੋਕਪਤਿ ਕੇਰ ਸੁਭਾਊ। ਦਾਸਨਿ ਸੰਗਿ ਫਿਰਹਿੰ ਹਰ ਚਾਊ॥੧੨॥ ਨਾਮ-ਦੇਵ ਅਰੁ ਭਗਤ ਕਬੀਰ। ਰਹੇ ਸੰਗ ਇਨ ਗੁਨੀ ਗਹੀਰ। ਬਾਂਧੀ ਛਪਰੀ ਕਾਰਜ ਕੀਨਾ। ਬਿਠੁਲ[6] ਦੇਹੁਰਾ ਫੇਰਿ ਸੁ ਦੀਨਾ ॥ ੧੩ ॥ ਕੇਤਿਕ ਗਿਨੀਅਹਿ ਗੁਨ ਤਿਨ ਕੇਰੇ। ਭਗਤਨਿ ਕਾਜ ਕਰੇ ਫਿਰ ਫੇਰੇ[7]। ਸਤਿਗੁਰ

[1]ਦੇਵਤਿਆਂ ਜੇਹੇ। [2]ਦਾਸ ਦਾ (ਕੇਵਲ) ਇਕ ਪ੍ਰੇਮ ਹੀ ਦੇਖਦੇ ਹਨ (ਗੁਰੂ ਜੀ)। [3]ਦਾਸਾਂ ਦਾ ਪ੍ਰੇਮ ਜਾਣਦੇ ਹਨ ਕਿ ਨਹੀਂ?[4]ਜਦੋਂ ਮਿਲਨਗੇ ਫਿਰ ਸੰਸੈ ਨਹੀਂ ਰਹੇਗਾ?[5]ਵਜਾਪਕ ਪਰਮੇਸ਼ੁਰ ਨੇ। [ਬੀ=ਉਤਪਤੀ। ਠ=ਠਹਰਾਉਣਾ। ਲ=ਲੈਣਾ, ਨਾਸ਼ ਕਰਨਾ। ਉਤਪਤੀ, ਪਾਲਨਾ ਤੇ ਲੈਣਾ ਕਰਨ ਵਾਲਾ ਪ੍ਰਮੇਸ਼ੁਰ]। (ਅ) (ਬਿਠ=) ਇਟ ਦਾ ਜਿਸ ਨੇ ਆਸਣ ਲਿਆ ਹੋਵੇ (=ਪੁੰਡਰੀਕ)।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਇਉਂ ਦੱਸਿਆ ਹੈ:–ਈਭੈ ਬੀਠਲੁ ਊਭੈ ਬੀਠਲ ..... [7]ਕਾਰ ਵਿਆਪਕ ਭਗਵਾਨ। [8]ਕਈ ਵਾਰ। (ਅ) ਫਿਰ ਫਿਰ ਕੇ।

ਹੈਂ ਤਿਨਕੈ ਅਵਿਤਾਰ[1] । ਸਿੱਖਨਹਿ ਕਾਜ ਸੁਧਾਰਣਿਹਾਰਿ ॥ ੧੪ ॥ ਸ਼੍ਰੀ ਨਾਨਕ ਆਦਿਕ ਗੁਰੁ ਭਏ। ਦੇਖਿ ਪ੍ਰੇਮ ਸਿੱਖਨਹਿ ਕੋ ਗਏ। ਸੁਨਿਯਤਿ ਅਹੈ ਸ਼ਾਹਦੀ ਸਾਰੇ[2] । ਆਦਿ ਸੰਗਲਾਦੀਪ ਸਿਧਾਰੇ ॥ ੧੫ ॥ ਦੇਖਨੋ ਨ੍ਰਿਪ ਕੋ ਪ੍ਰੇਮ ਬਡੇਰੇ। ਕਰਨੋ ਨਿਹਾਲ ਗਏ ਤਿਸ ਡੇਰੇ। ਮੈਂ ਐਸੇ ਗੁਨ ਸਿਮਰਨਿ ਕਰੌਂ। ਹੇਰਨਿ ਹੇਤੁ ਪ੍ਰੇਮ ਉਰ ਧਰੌਂ[3] ॥ ੧੬ ॥ ਸੇਵਾਦਾਸ ਪੁਤ੍ਰ ਸੁਨਿ ਕਾਨ। ਕਹਨੋ 'ਜਿ ਹਮਰੇ ਭਾਗ ਮਹਾਨ। ਜਾਨਹਿਂ ਪ੍ਰੇਮ ਰਿਦੇ ਕੋ ਜਬੈ। ਦੇਹਿਂ ਦਰਸ ਆਵਹਿਂ ਗੁਰੁ ਤਬੈ[4] ॥ ੧੭ ॥ ਇਮ ਕਹਿ ਸੁਨਿਕੈ ਬ੍ਰਿਧਾ ਮਹਾਨੀ। ਗੁਰ ਦੇਖਨਿ ਹਿਤ ਪ੍ਰੀਤੀ ਠਾਨੀ। ਇੱਤਯਾਦਿਕ ਗੁਨ ਕਰਹਿ ਬਿਚਾਰਨਿ। ਅਪਰ ਕਹਾਂ ਲਗਿ ਕਰੌਂ ਉਚਾਰਨਿ ॥ ੧੮ ॥ ਨਿਤਪ੍ਰਤਿ ਗੁਰੁ ਗੁਨ ਨਏ ਬਿਚਾਰਹਿ । ਦਰਸ਼ਨ ਕੋ ਸਨੇਹ ਉਰ ਧਾਰਹਿ। ਪੁਨ ਉਪਾਇ ਇਕ ਰਚਨੋ ਨਵੀਨ। ਦੁਰਲਭ ਭੁਲ[5] ਮੋਲ ਬਡਿ ਲੀਨਿ ॥੧੯॥ ਨਿਜ ਹਾਥਨਿ ਤੇ ਤੁੰਬਨ ਕਰਿਕੈ। ਬੀਨਿ ਬੀਨਿ ਤਿਹ ਭਲੋ ਸੁਧਰਿਕੈ। ਗੁਰੁ ਗੁਨ ਗਾਵਤਿ ਕਰਤਿ ਸੁ ਕਾਰ। ਕਾਤਹਿ ਸੂਖਮ ਸੂਤ ਸੁਧਾਰਿ ॥ ੨੦ ॥ ਇਕ ਸਮ ਕਰਿਕੈ ਬਟੋ ਚਢਾਵਹਿ[6]। ਚਰਖਾ ਫੇਰਹਿ ਸੂਤ ਬਨਾਵਹਿ। ਸਹਤ ਪ੍ਰੀਤ ਕੋ ਕਰਹਿ ਅਟੇਰਨਿ। ਦਿਨਪ੍ਰਤਿ ਅਭਿਲਾਖਤਿ ਗੁਰੁ ਹੇਰਨਿ ॥ ੨੧ ॥ 'ਹੇ ਪ੍ਰਭੁ ਮੈਂ ਬਿਰਧਾ ਬਹੁ ਹੋਈ। ਨਹੀਂ ਸਮਰਥ ਗਮਨਿ ਕੀ ਕੋਈ।ਪੰਥ ਪਹਾਰਨਿ ਕੋ ਬਹੁ ਦੂਰਿ[7]।ਊਚ ਨੀਚ ਥਲ ਲਖੀਯਤਿ ਭੂਰ ॥ ੨੨ ॥ ਨਾਂਹਿ ਤ ਮੈਂ ਅੰਮ੍ਰਿਤਸਰ ਆਵਤਿ। ਨਿਜ ਕਰ ਸੋਂ ਅੰਬਰ[8] ਪਹਿਰਾਵਤਿ। ਸ਼ਕਤਿ ਹੀਨ ਕਿਮ ਗਮਨੌਂ ਸ੍ਵਾਮੀ। ਸਭਿ ਘਟ ਬ੍ਯਾਪਕ ਅੰਤਰਜਾਮੀ ! ॥ ੨੩ ॥ ਦਾਸਨਿ ਕਰਹੁ ਕਾਮਨਾ ਪੂਰਨ। ਹੇਰਿ ਪ੍ਰੇਮ ਕੋ ਪਹੁੰਚਹੁ ਤੂਰਨ। ਸ਼ਾਸਤ੍ਰ ਬੇਦ ਸ਼੍ਰੀ ਗ੍ਰੰਥ ਮਝਾਰਾ। ਸੁਨਨੋ ਆਪ ਕੋ ਬਿਰਦ ਉਦਾਰਾ[9] ॥੨੪॥ ਇਸ ਪ੍ਰਕਾਰ ਚਿਤਵਨਿ ਚਿਤ ਧਰਿਤੀ। ਬਸਤ੍ਰ ਬੁਨਾਵਨਿ ਕੀ ਕ੍ਰਿਤ ਕਰਿਤੀ। ਗ੍ਰਿਹ ਕੁਬਿੰਦ ਕੇ ਤਬਿ ਚਲਿ ਗਈ। ਸੂਤ ਬੁਨਾਵਨਿ ਦੇਤਿ ਸੁ ਭਈ ॥ ੨੫ ॥ ਅਧਿਕ ਮਜੂਰੀ ਦੇ ਕਰਿ ਤਾਂਹਿ। ਮੁਖ ਤੇ ਮ੍ਰਿਦੁਲ ਗਿਰਾ ਕੋ ਪ੍ਰਾਹਿ। 'ਅਤਿ ਪ੍ਰਿਅ ਪਟ ਕੋ ਕਾਰਜ ਮੇਰਾ। ਕਰਹਿਂ

---

[1]ਭਾਵ ਤੀਨ ਲੋਕ ਪਤੀ ਪਰਮੇਸ਼ੁਰ ਦੇ ਅਵਤਾਰ ਹਨ। [2]ਸਭ ਥਾਂ ਤੋਂ ਸਾਫ (ਉਗਾਹੀ) ਸੁਣੀਂਦੀ ਹੈ। [3]ਰਖੀ। [4]ਵੱਟ ਚੜ੍ਹਾਂਵਦੀ ਹੈ (ਅਥਵਾ ਪੂਣੀਆਂ ਕੱਤਦੀ ਹੈ)। [5]ਪਹਾੜਾਂ ਦਾ ਰਾਹ ਤੇ ਬਹੁਤ ਦੂਰ (ਦਾ ਪੈਂਡਾ ਹੈ)। [6]ਕੱਪੜਾ। [7]ਜੁਲਾਹੇ।

ਨੀਕ,ਉਪਕਾਰਹਿ ਤੇਰਾ[1]" ॥ ੨੬ ॥ ਕਹਿ ਬਹੁ ਬਾਰਿ ਭਲੋ ਬੁਨਿਵਾਯੋ। ਪੁਨ ਮਿਹਨਤ ਬਹੁ ਦੀਨਿ ਧੁਵਾਯੋ। ਘਰ ਮਹਿੰ ਏਕ ਸਥਾਨ ਸੁਧਾਰਾ। ਗੁਰੁ ਹਿਤ ਕਲਪਯੋ ਰਿਦੇ ਮਝਾਰਾ ॥ ੨੭ ॥ ਲਿੰਪਨਿ ਕਰਿ ਤਹਿੰ ਧੂਪ ਧੁਖਾਵਹਿ । ਅਧਿਕ ਸੁਗੰਧਤਿ ਪੁਸ਼ਪ ਚਢਾਵਹਿ । ਘ੍ਰਿਤ ਕੋ ਦੀਪਕ ਰਾਖਹਿ ਬਾਰ। ਚੰਦਨ ਕੋ ਚਰਚੈ ਮਹਿਕਾਰ ॥ ੨੮ ॥ ਇਕ ਚੌਂਕੀ ਤਹਿੰ ਕੀਨਿ ਡਸਾਵਨਿ। ਬਹੁ ਪਾਵਨ ਕਰਿ ਨਈ ਬਨਾਵਨਿ। ਤਿਸਪਰ ਰਾਖਯੋ ਬਸਤ੍ਰ ਸੁਧਾਰਿ। ਕਰਿ ਨੀਕੇ ਫੂਲਨਿ ਬਿਸਤਾਰ ॥ ੨੯ ॥ ਸਤਿਗੁਰੁ ਸਮ ਪੂਜਹਿ ਕਰ ਬੰਦਿ। ਦਿਨ ਪ੍ਰਤਿ ਸ਼ਰਧਾ ਵਧਹਿ ਬਿਲੰਦ। ਬਿਨੈ ਬਖਾਨਹਿ ਖਗੀ ਅਗਾਰੀ। ਨਈਬੇਦ[2] ਅਰਪੈ ਹਿਤ ਧਾਰੀ ॥ ੩੦ ॥ ਦੋਨਹੁ ਸਮੈਂ ਅਰਚਨਾ ਕਰਿਹੀ। ਗੁਰੁ ਸਮਸਰ ਕੀ ਸ਼ਰਧਾ ਧਰਿਹੀ। ਕਰਹਿ ਅਰਾਧਨਿ ਉਰ ਕਰ ਬੰਦਿ।'ਗੁਰ ਅਰਜਨ ਸੁਤ ਹਰਿਗੋਵਿੰਦ॥ ੩੧ ॥ਪੂਰਨਿ ਕਰਹੁ ਜਾਨਿ ਮਮ ਆਸ਼ਾ। ਪਗ ਪੰਕਜ ਕੋ ਹੈ ਭਰਵਾਸਾ। ਮੈਂ ਕੁਚੀਲ[3] ਇਸਤ੍ਰੀ ਕੋ ਜਾਮਾ। ਤਉ ਆਸਰਾ ਲੀਨਸਿ ਨਾਮਾ' ॥ ੩੨ ॥ ਸੁਤ ਜੁਤਿ ਭਾਗਭਰੀ[4] ਦ੍ਵੈ ਸਮੈ । ਸ਼੍ਰੀ ਗੁਰੁ ਹਰਿਗੋਵਿੰਦ ਕੋ ਨਮੈ। ਸੁਨਿ ਨਰ ਅਪਰ ਕਰਹਿੰ ਉਪਹਾਸ। 'ਤੁਵ ਜਨਨੀ ਹੈ ਸੇਵਾਦਾਸ !' ॥ ੩੩ ॥ ਬਸਤ੍ਰ ਬੁਣਾਇ ਇਹਾਂ ਹੀ ਰਾਖਾ । ਪੁਰਿ ਆਵਹਿੰ ਗੁਰ ਧਰਿ ਅਭਿਲਾਖਾ। ਸੋ ਕਿਮ ਆਵਨਿ ਤਿਨ ਕੋ ਹੋਇ?। ਸੈਨਾ ਘਨੀ ਸੰਗ ਮਹਿੰ ਜੋਇ ॥ ੩੪ ॥ ਦੁਰਗਮ ਮਾਰਗ ਆਵਨਿ ਕੇਰਾ। ਅਹੈ ਦੂਰਿ, ਕੁਛ ਨਾਂਹਿ ਨ ਨੇਰਾ। ਇਕ ਸ਼੍ਰੀ ਨਾਨਕ ਥਿਚਰੇ ਸਾਰੇ। ਅਪਰ ਗੁਰੂ ਰਹਿ ਦੇਸ਼ ਮਝਾਰੇ ॥ ੩੫ ॥ ਨਹਿੰ ਬਿਚਰਤਿ ਪਰਦੇਸ਼ਨਿ ਮਾਂਹੀ। ਸੰਗਤਿ ਸਕਲ ਤਹਾਂ ਚਲਿ ਜਾਹੀ। ਅਸਮੰਜਸ ਇਸ ਥਲ ਗੁਰ ਆਵਨਿ। ਸੈਨ ਸਮੇਤ ਕਰਹਿੰ ਇਤ* ਪਾਵਨ[5] ॥੩੬॥ ਮਹਾਂ ਪ੍ਰੇਮ ਤੇ ਬਸਤ੍ਰ ਬੁਨਾਯੋ। ਸੋ ਤਿਸ ਹੀ ਥਲ ਦੇਹੁ ਪਠਾਯੋ'। ਸੇਵਾਦਾਸ ਮਾਤ ਸਮੁਝਾਈ। 'ਹਠ ਛੋਰਹੁ ਦਿਹੁ ਤਹਾਂ ਪਠਾਈ ॥ ੩੭ ॥ ਬਹੁਤ ਲੋਕ ਸਮੁਝਾਵਤਿਮੋਹੀ।-ਗੁਰ ਆਗਵਨ ਕਹਹੁ ਕਿਮ ਹੋਹੀ?।ਸ਼੍ਰੀ ਨਾਨਕ ਬਿਨ ਅਪਰ ਨ ਆਯੋ। ਬਡ ਸਮਾਜ ਗੁਰੁ ਸੰਗ[6] ਸੁਹਾਯੋ-॥ ੩੮ ॥ ਸਿਮਰਹੁ

[1]ਤਾ ਤੇਰਾ ਉਪਕਾਰ ਹੈ। [2]ਭੇਟਾ। ਅਰਪਿਆ ਪਦਾਰਥ। [ਸੰਸ:, ਨੈਵੇਦਯ]। [3]ਮੈਲਾ। [4]ਨਾਮ ਹੈ ਮਾਈ ਦਾ। [5]ਸੋਨਾ ਸਮੇਤ ਇਥਰ (ਆਕੇ ਦੇਸ਼ ਨੂੰ) ਪਵਿੱਤ੍ਰ ਕਰਨ (ਇਹ ਗਲ ਕਠਨ ਹੈ)। [6]ਭਾਵ ਸ਼੍ਰੀ ਗੁਰੂ ਹਰਿਗੋਬਿੰਦ ਜੀ ਦੇ ਨਾਲ। *ਪਾ:-ਤ੍ਰਹਿੰ।

ਨਾਮ ਧਯਾਨ ਕੋ ਕੀਜੇ। ਜਿਮ ਹਜ਼ੂਰ ਤਿਮ ਹੀ ਫਲ ਲੀਜੈ'। ਭਾਗਭਰੀ ਸੁਨਿ ਕੈ ਸੁਤ ਬੈਨ। ਪਰਮ ਪ੍ਰੇਮ ਜਲ ਛੋਰਤਿ ਨੈਨ॥੩੯॥'ਸੁਨਹੁ ਪੁੱਤ੍ਰ! ਮਮ ਬੈਸ ਬਿਹਾਈ। ਗੁਰ ਦਰਸ਼ਨ ਇਛ ਹੈ ਅਧਿਕਾਈ। ਮਰਨਿ ਪ੍ਰਯੰਤ ਆਸ ਮੈਂ ਕਰਿਹੌਂ। ਨਿਸ ਬਾਸੁਰ ਸਿਮਰਨਿ ਮਨ ਧਰਿਹੌਂ॥ ੪੦ ॥ ਅੰਤਰ-ਜਾਮੀ ਸਭਿ ਥਲ ਬ੍ਯਾਪਾ। ਸਰਬ ਸ਼ਕਤਿ ਧਰਿ ਸੰਕਟ ਖਾਪਾ। ਤਿਨ ਆਗ੍ਯਾਵਨ ਕਠਨ ਕੁਛ ਨਾਂਹੀ। ਨਹਿ ਥਲ ਅਸ ਜਹਿਂ ਨਹਿ ਚਲਿ ਜਾਹੀਂ ॥੪੧॥ ਕਰਨਿ ਤਰਕਨਾ[1] ਅਸ ਮਨ ਮਾਂਹੀ। ਨਿਸ਼ਚਾ ਰਿਦੈ ਟਿਕਨਿ ਦੇ ਨਾਂਹੀ। ਮਮ ਅਨਾਥ ਕੀ ਦਿਸ਼ਾ ਨਿਹਾਰਹਿੰ। ਬਿਰਦ ਗ਼ਰੀਬ ਨਿਵਾਜ ਸੰਭਾਰਹਿੰ ॥ ੪੨ ॥ ਛਿਨ ਮਹਿਂ ਆਇ ਦਰਸ ਕੋ ਦੈਹੈਂ। ਮਮ ਕਰ ਤੇ ਅੰਬਰ ਪਹਿਰੈਹੈਂ।ਹੁਤੀ ਭੀਲਨੀ ਭਗਤਨਿ ਹਰਿ ਕੀ। ਕਰਤਿ ਪ੍ਰਤੀਖਨਿ ਸ਼ਰਧਾ ਉਰ ਕੀ ॥ ੪੩ ॥ ਬਦਰੀ ਫਲ ਸੰਚਤਿ ਸੋ ਰਹੀ। ਮਿਲੇ ਪ੍ਰਭੂ ਇਮ ਆਗਮ ਕਹੀ[2]। ਮੈਂ ਤਿਹ ਸਮ ਹੌਂ ਕਰਤਿ ਉਡੀਕਾ। ਦੇਹਿਂ ਦਰਸ ਲਖਿ ਪ੍ਰੇਮ ਸੁ ਹੀ ਕਾ ॥ ੪੪ ॥ ਮਿਲਹਿਂ ਅਵੱਸਨ, ਮੋਹਿ ਬਿਸਵਾਸਾ। ਜੀਵਤਿ ਮੈਂ ਨਹਿਂ ਤ੍ਯਾਗੌਂ ਆਸਾ। ਨਾਂਹਿ ਤ ਮਰਿ ਕੈ ਮਿਲਿ ਹੌਂ ਜਾਇ। ਮੈਂ ਨ ਪ੍ਰਤੱਗ੍ਯਾ ਤਜੌਂ ਕਦਾਇ[3] ॥੪੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਕਾਸੇ 'ਕਸ਼ਮੀਰ ਪ੍ਰੇਮਨਿ ਸਿੱਖਨੀ ਬ੍ਰਿਤਾਂਤ' ਕਥਨੰ ਨਾਮ ਸਪਤ ਚਤ੍ਵਾਰਿੰਸਤੀ ਅੰਸੂ ॥ ੪੭ ॥

੪੮. [ਸ਼ਤਿਗੁਰੂ ਜੀ ਸ਼੍ਰੀ ਨਗਰ ਪੁਜੇ]।

ਦੋਹਰਾ ॥ ਸ਼੍ਰੀ ਗੁਰ ਹਰਿ ਗੋਵਿੰਦ ਜੀ ਜਾਨੀ ਸਭਿ ਮਨ ਮਾਂਹਿ ।–ਮਮ ਪ੍ਰਤੀਖਨਾ ਕਰਤਿ ਹੈ ਨਿਸ ਬਾਸੁਰ ਸੁਖ ਨਾਂਹਿ॥੧॥ਚੌਪਈ॥ਦੇਸ਼ ਪਹਾਰਨਿ ਕੋ ਮਗ ਅਹੈ। ਮਮ ਸਿਖਨੀ ਨਿਤ ਜਾਚਤਿ ਰਹੈ। ਬਸਹਿਂ ਗਿਰਨਿ ਮਹਿਂ ਸਿੱਖਨ ਘਨੇਰੇ। ਨਿਤ ਚਾਹਤਿ ਜੋ ਮੋਕਹੁ ਹੇਰੇ ॥ ੨ ॥ ਤਿਨ ਸਭਿਹਿਨਿ ਕੀ ਪੁਰਵੈਂ ਆਸਾ। ਜੋ ਹਮੇਸ਼ ਰਹਿਂ ਮਮ ਭਰਵਾਸਾ। ਬਿਰਧਾ ਭਾਗਭਰੀ ਪਟ ਰਾਖਾ। ਮੋਕਹੁ ਪਹਿਰਾਵਨਿ ਅਭਿਲਾਖਾ ॥ ੩ ॥ ਖਾਨ ਪਾਨ ਸੁਖਮ ਜਿਨ ਕੀਨੋ। ਨਿਸ ਬਾਸੁਰ ਸਿਮਰਨਿ ਮਨ ਲੀਨੋ। ਅੰਤ ਸਮਾਂ ਭੀ ਆਨਿ ਪਹੁਚਨੋ। ਮਮ ਦੇਖਨਿ ਕੋ ਨਿਤ ਚਿਤ ਰੁਚਨੋ[4]–॥੪॥ ਸ਼੍ਰੀ ਗੁਰ ਹਰਿਗੋਬਿੰਦ ਕੁਲ ਚੰਦ। ਰਿਦੇ ਬਿਚਾਰਨੇ ਚਲਨਿ ਅਮੰਦ[5]। ਬੁਝਿ ਮਾਤ ਕੋ ਕਰਿ ਕੈ

---

[1]ਹੁੱਜਤਾਂ। [2]ਇਉਂ ਸ਼ਾਸਤ੍ਰਾਂ ਨੇ ਕਿਹਾ ਹੈ। [3]ਲਗਿਆ ਹੈ। [4]ਤ੍ਰਿਖਾ, ਛੇਤੀ ਚੱਲਣਾ (ਅ) ਸੁਹਣਾ ਚਲਣਾ।

ਨਮੋ। ਮਿਲਿ ਕੈ ਸਕਲ ਸੰਗ ਤਿਹੁੰ ਸਮੋ ॥ ੫ ॥ ਨਿਜ ਸੁਭਟਨਿ ਕੁਛ ਲੈ ਕਰਿ ਸਾਥ। ਸਭਿ ਕੋ ਧੀਰਜ ਦੈ ਕਰਿ ਨਾਥ। ਯਥਾ ਯੋਗ ਸਭਿ ਕੋ ਸਨਮਾਨਾ। ਦਾਸ ਲਿਏ ਸੰਗਿ ਕੀਨਿ ਪਧਾਨਾ ॥ ੬ ॥ ਕਰਨਿ ਨਿਹਾਲ ਦੇਸ਼ ਕਸ਼ਮੀਰ। ਗਮਨੇ ਦਿਨਪ੍ਰਤਿ ਗੁਰੁ ਰੀਝੀਰ। ਚਲਤਿ ਚਲਤਿ ਚਪਰਾਹੜ ਪੁਰਿ* ਜਹਿੰ। ਜਾਇ ਪਹੁੰਚੇ ਢਿਗ ਸਤਿਗੁਰ ਤਹਿੰ ॥੭॥ ਇਕ ਦਿਜਬਰ ਅਸੁਵਾਰਨਿ ਮਿਲਨੋ। ਤਿਨ ਬੂਝਨੋ ਕੋ ਆਵਤਿ ਚਲਨੋ ?। ਤਿਸ ਕੋ ਸਿਖ ਨੇ ਕਹਿ ਸਮੁਝਾਯੋ। 'ਇਹ ਸਤਿਗੁਰੁ ਇਤ ਦਿਸ਼ਿ ਕੋ ਆਯੋ ॥ ੮ ॥ ਪਹੁੰਚਹਿੰਗੇ ਆਗੇ ਕਸ਼ਮੀਰ। ਹਰਿਗੋਵਿੰਦ ਬੀਰ ਬਡਿ ਧੀਰ'। ਖਰੋ ਰਹਨੋ ਹੇਰਨਿ ਹਿਤ ਸੋਊ।–ਦੇਖਿ ਲੇਉਂ ਗੁਰ ਭਾਖਤਿ ਜੋਊ–॥੯॥ ਇਤਨੇ ਮਹਿੰ ਸਤਿਗੁਰ ਚਲਿ ਗਏ। ਤਿਸ ਦਿਜ ਸੋਂ ਬਚ ਬੋਲਤਿ ਭਏ। 'ਇਸ ਥਲ ਬਸਹਿੰ[1] ? ਨੀਰ ਕਹੁ ਕਹਾਂ?। ਉਤਰਹਿੰ ਕਰਹਿੰ ਸੁਚੇਤੋ ਤਹਾਂ ॥ ੧੦ ॥ ਹੁਇ ਤੜਾਗ ਬਿਨ ਮਲ ਤੇ ਜਲ ਕੋ। ਬੈਠਹਿੰ ਤਹਾਂ,ਬਤਾਵਹੁ ਥਲ ਕੋ'। ਸੁਨਿ ਦਿਜ ਕਹਤਿ ਭਯੋ ਕਰਿ ਬੰਦਨ। 'ਆਪ ਜਗਤ ਗੁਰੁ, ਦੋਸ਼ ਨਿਕੰਦਨ ॥ ੧੧॥ ਛਪੀ ਵਸਤੁ ਕਿਤ ਕਿਸੂ ਨ ਪਾਵੈ। ਮਨ ਕਰਿ ਭੀ ਸੋ ਲਖੀ ਨ ਜਾਵੈ। ਤਿਨਹਿ ਬਤਾਵਹੁ ਆਪ ਸੁ ਜਾਤਾ[2]। ਤੀਨ ਲੋਕ ਥਲ ਕੇ ਸਭਿ ਗਯਾਤਾ ॥ ੧੨ ॥ ਨਹਿੰ ਜਾਨਤਿ ਜਿਮ ਬੂਝਹੁ ਮੋਹੀ। ਯਾਂਤੇ ਅਚਰਜ ਉਰ ਮਹਿੰ ਹੋਹੀ। ਬਰਤਹੁ ਸ਼ਕਤਿ ਤੇਜ ਬਿਪਰੀਤਿ[3]। ਇਹ ਨ ਸੁਹਾਇ ਲੋਕ ਮਹਿੰ ਰੀਤਿ ॥ ੧੩ ॥ ਜਹਿੰ ਜਲ ਜਾਇ[4] ਤਹਾਂ ਚਲਿ ਜਾਵਹੁ। ਜੋ ਨਹਿੰ,ਨਿਜ ਹਿਤ ਨਯੋ ਬਨਾਵਹੁ। ਤੁਮ ਸਰਬੱਗਜ ਕਰਹੁ ਜਸ ਅਹੈ। ਉਤਰਹੁ ਜਲ ਨਿਰਮਲ ਜਿਤ ਲਹੈ' ॥ ੧੪ ॥ ਇਮ ਸੁਨਿ ਕਰਿ ਸ਼੍ਰੀ ਹਰਿਗੋਵਿੰਦ। ਰੋਕਨੋ ਨਿਜ ਤੁਰੰਗ ਕੁਲ ਚੰਦ। ਉਤਰ ਪਰੇ ਸੋਈ ਥਲ ਦੇਖਿ। ਠਹਿਰੀ ਸੈਨਾ ਸਾਥ ਅਸ਼ੇਖ ॥ ੧੫ ॥ ਆਇ ਦਾਸ ਕੀਨਸਿ ਅਰਦਾਸ।

---

[1]ਤੁੰ ਏਥੇ ਵਸਦਾ ਹੈਂ। [2]ਆਪ ਨੇ (ਸਭ ਕੁਛ) ਜਾਣਿਆ ਹੋਇਆ ਹੈ। [3]ਸ਼ਕਤੀ ਵਾਲੇ ਪ੍ਰਭਾਵ ਤੋਂ ਉਲਟ ਵਰਤ ਰਹੇ ਹੋ। [4]ਜਿੱਥੇ ਜਲ ਦੀ ਜਗ੍ਹਾ ਹੈ।

*ਇਹ ਪਿੰਡ ਸਿਆਲਕੋਟ ਤੋਂ ਸਤ ਅੱਠ ਮੀਲ ਪੂਰਬੋਤ੍ਰ ਦਿਸ਼ਾ ਵਲ ਹੈ। ਇਸਤੋਂ ਦੋ ਕੁ ਮੀਲ ਤੇ ਪਿੰਡ ਰਹਿਸਮਾਂ ਹੈ, ਜਿਸ ਤੋਂ ਢਾਈ ਕੁ ਸੌ ਕਦਮ ਦੀ ਵਿੱਥ ਤੇ ਸਾਹਿਬਾਂ ਦੀ ਯਾਦਗਾਰ ਵਿਚ ਦੋ ਗੁਰਦ੍ਵਾਰੇ 'ਟਾਹਲੀ ਸਾਹਿਬ' ਤੇ 'ਗੁਰੂ ਸਰ' ਹਨ, ਸਰੋਵਰ ਜਿਥੋਂ ਬਰਛਾ ਮਾਰਕੇ ਜਲ ਕਢਿਆ ਸੀ ਹੁਣ ਹੈ, ਛੇਵੇਂ ਸਤਿਗੁਰ ਜੀ ਦੇ ਅਵਤਾਰ ਧਾਰਨ ਦੇ ਦਿਨ ਮੇਲਾ ਲਗਦਾ ਰਿਹਾ ਹੈ।

'ਇਸ ਥਲ ਦਿਖਤਿ ਨਹੀਂ ਜਲ ਪਾਸ। ਆਗੈ ਜਿਮ ਰਾਵਰ ਕੀ ਮਰਜ਼ੀ। ਜੋ ਕਰਿ ਦੂਰਿ ਤੰ ਆਨਹਿੰ ਗੁਰ ਜੀ!' ॥ ੧੬॥ ਕਰ ਸਤਿਗੁਰ ਕੇ ਬਰਛੋ ਹੁਤੋ। ਖਰ ਦੀਰਘ, ਸੋ ਅਵਨੀ ਹਤੋ[1]। ਧਸਨੋ ਕਿਤਿਕ ਪੁਨ ਔਂਚਿ ਨਿਕਾਸਨੋ। ਫੁਟੀ ਬੰਬ ਜਲ[2] ਭਬਹਿ ਪ੍ਰਕਾਸ਼ਨੋ ॥੧੭॥ ਸਤਿਗੁਰੁ ਭਨਨੋ 'ਖਨਹੁ ਕੁਛ ਟੋਵਾ। ਜਿਸ ਤੇ ਜਲ ਕੁਛ ਰਹੈ ਖਰੋਵਾ'। ਸੁਨਤਿ ਹੁਕਮ ਭਹਿੰ ਲਯੋ ਬਨਾਇ। ਜਿਤਕ ਚਹਤਿ ਸੋ ਲੀਨਿ ਟਿਕਾਇ ॥੧੮॥ ਛੁਟਨੋ ਪ੍ਰਵਾਹ ਨੀਰ ਕੋ ਘਨੋ। ਚਲਤਿ ਸੁ ਚਿਰੰਕਾਲ ਕੋ ਮਨੋ[3]। ਪੁਨ ਸਤਿਗੁਰੁ ਹਿਤ ਫਰਸ਼ ਬਨਾਯਹੁ। ਗਿਲਮ ਗ਼ਲੀਚਾ ਰੁਚਿਰ ਛਸਾਯਹੁ ॥ ੧੯ ॥ ਮਾਦਿਕ* ਦਾਸ ਆਨਿ ਕਰਿ ਦੀਨਿਸਿ। ਸੌਚਾਚਾਰਿ ਸਤਿਗੁਰੂ ਕੀਨਸਿ। ਦੇਖਿ ਬਿੱਪ੍ਰ ਬਿਸਮਨੋ ਛਰਪਾਯੋ। ਪਗ ਪੰਕਜ ਪਰ ਸੀਸ ਨਿਵਾਯੋ ॥ ੨੦॥ 'ਮਹਾਂਰਾਜ! ਮੈਂ ਕਹਨੋ ਕਠੋਰ॥ ਜਾਤਿ ਗਰਬ ਅਵਰਨੋ ਚਿਤ ਮੋਰ॥ ਮਹਿਮਾ ਜਾਨਿ ਬੂਝਿ ਸਭਿ ਰਾਵਰਿ। ਬਿਨੈ ਜੁਕਤਿ ਮੈਂ ਭਨਨੋ ਨ ਬਾਵਰ' ॥ ੨੧ ॥ ਸਤਿਗੁਰੁ ਸੁਨਿ ਕਰਿ ਧੀਰਜ ਦੀਨਾ। 'ਜਥਾ ਜੋਗ ਤੈਂ ਭਾਖਨਿ ਕੀਨਾ। ਕਛੂ ਕ੍ਰਰਤਾ ਦੋਸ਼ ਜਿ ਪਾਯੋ। ਮਿਟਨੋ ਸੁ ਪਾਛੇ ਬਹੁ ਪਛੁਤਾਯੋ ॥੨੨॥ ਅਲਪੋ ਪਾਪ, ਜੋ ਬਚਨ ਕਹਨਿ ਮੈਂ। ਨ ਸ਼ਟਹਿੰ, ਕਰੇ ਬਿਸੁਰਨਿ ਮਨ ਮੈਂ'। ਕੇਤਿਕ ਚਿਰ ਸਤਿਗੁਰ ਭਹਿੰ ਥਿਰੇ। ਸੌਚਾਚਾਰ ਚਮੂੰ ਪੁਨ ਕਰੇ ॥ ੨੩ ॥ ਨਿਕਸਨੋ ਜਲ ਸੋਈ ਸਭਿ ਲੀਨਿ। ਕ੍ਰਿਆ ਸ਼ਨਾਨ ਆਦਿ ਭਹਿੰ ਕੀਨਿ। ਬਿਸਮੇ ਹੇਰਿ ਮੁਕੰਦ ਪ੍ਰਤਾਪੁ। ਪਰਮੇਸ਼ੁਰ ਥਪੁ, ਪੁੰਨ ਨ ਪਾਪੁ ॥ ੨੪ ॥ ਸ਼ਰਧਾ ਧਰਹਿੰ ਕਰਹਿੰ ਸਭਿ ਸੇਵਾ। ਪ੍ਰੇਮ ਸਹਤ ਦਰਸਹਿੰ ਗੁਰਦੇਵਾ। ਕਰਨੋ ਕੂਚ ਸਤਿਗੁਰੂ ਆਰੁਢੇ। ਗਮਨੇ ਪੰਥ, ਚਲਿਤ* ਜਿਨ ਗੂਢੇ ॥੨੫॥ ਭਹਿੰ ਜਲ ਅਬਿ ਲੌ ਨਿਕਸਤਿ ਰਹੈ। ਹਮ ਨੇ ਸੁਨਨੋ, ਗੁਰੂ ਸਿੱਖ ਕਹੈਂ। ਜਾਇ ਪਹਾਰਨ ਬਿਖੈ ਪ੍ਰਵੇਸ਼ੇ। ਅਨਿਕ ਭਾਂਤਿ ਜਹਿੰ

[1]ਪ੍ਰਿਥਵੀ ਤੇ ਮਾਰਿਆ। [2]ਜਲ ਦੀ ਧਾਰਾ। [3]ਮਾਨੋਂ। *ਚਰਿੱਤ੍ਰ।

*ਮਾਦਿਕ=ਕਿਸੇ ਨਸ਼ੇ ਵਾਲੀ ਸ਼ੈ ਨੂੰ ਕਹਿੰਦੇ ਹਨ, ਭਾਵ ਅਫੀਮ ਤੋਂ ਹੋਣਾ ਹੈ। ਪਰੰਤ ਚੜ੍ਹਦੀ ਜਵਾਨੀ ਤੇ ਸਰਮਗਤੀ ਦੀ ਅਵਧੀ ਸ਼੍ਰੀ ਗੁਰੂ ਜੀ ਨੇ ਸਾਰੇ ਨਸ਼ਿਆਂ ਦੇ ਨਿਸ਼ੇਧ ਕਰਨ ਵਾਲੇ ਸਨ, ਕਦੇ ਆਪ ਕੋਈ ਨਸ਼ਾ ਅੰਗੀਕਾਰ ਨਹੀਂ ਸਨ ਕਰ ਸਕਦੇ। ਸਤਿਗੁਰਾਂ ਦੇ ਸਮੇਂ ਦੇ ਏਹ ਨਕਸ਼ੇ ਸਨ ਹੀ ਨਹੀਂ। ਉਵ ਬੀ ਪੰਜਾਬ ਵਿਚ ਅਫੀਮ ਬੁਵਾਏ ਵਿਚ ਲਗਦੀ ਹੈ ਤੇ ਸਿਖਾਂ ਵਿਚ ਕਵਿ ਜੀ ਦੇ ਸਮੇਂ ਰਿਵਾਜ ਪਾ ਰਹੀ ਸੀ। ਦੇਖੋ ਰਾਸਿ ੪, ਅੰਸੂ ੪੪, ਅੰਕ ੧੧ ਦੀ ਹੇਠਲੀ ਟੂਕ।

ਬ੍ਰਿਛਨਿ ਬਿਸੇਸੇ*॥੨੬॥ ਦਾਰਮ[1], ਜ਼ਰਦਾਲੂ ਤਹਿੰ ਖਰੇ।ਫਲ ਬਹੁ ਮਧੁਰ ਤੁਰਸ਼ ਰਸ ਭਰੇ। ਖਰੇ ਖਰੋਟ ਸ ਦਲ[2] ਗਨ ਹਰੇ। ਕਦਲੀ[3] ਬਦਰੀ[4] ਫਲ ਝਰ ਪਰੇ[5] ॥ ੨੭ ॥ ਜਹਿੰ ਕਹਿੰ ਦਿਖਤਿ ਮਹੀਰਹ[6] ਭੀੜ। ਸਰਲੀ[7] ਊਚੇ ਬਹੁ ਥਲ ਚੀੜ। ਸਿਲਾ ਪਹਾਰਨਿ ਕੀ ਜਹਿੰ ਨਾਨਾ। ਕਿਤ ਵਾਹੜ, ਗਨ ਖਰੇ ਪਖਾਨਾ[8] ॥੨੮॥ ਝਰਨੇ ਝਰਹਿੰ ਮਹਾਂ ਜਲ ਨਾਦਤਿ। ਦੇਖਤਿ ਸਤਿਗੁਰੁ ਹੁਇੰ ਅਹਿਲਾਦਤਿ। ਸਲਿਤਾ ਵਹੈ ਬੇਗ ਧਰਿ ਬ੍ਰਿੰਦਾ। ਸੁੰਦਰ ਜਲ ਮਲਹੀਨ ਬਿਲੰਦਾ ॥੨੯॥ ਬਰਫ ਸੁਪੈਦ ਚਹੂੰ ਦਿਸ਼ਿ ਦਿਖਿਯਤਿ। ਜਹਾਂ ਉਸ਼ਨ ਕੋ ਤ੍ਰਾਸ ਨ ਲਖਿਯਤਿ। ਸੇਉ, ਬਟੇਕ[9], ਬੇਲ ਅੰਗੂਰ। ਫਲ ਸੁੰਦਰ ਗਨ ਸ੍ਵਾਦਤਿ ਭੂਰ ॥ ੩੦ ॥ ਕਬਿ ਊਚੇ ਪਰਬਤ ਪਰ ਚਰੈਂ। ਕਬਿ ਗਮਨਤਿ ਥਲ ਉਤਰਨਿ ਤਰੈ। ਇਮ ਸੈਲਨਿ ਕੀ ਸੈਲ ਬਿਸਾਲੇ।ਕਰਤਿ ਸੁ ਮੰਦ ਮੰਦ ਮਗ ਚਾਲੇ ॥ ੩੧ ॥ ਸਿੱਖ ਜੁ ਹੁਤੇ ਪਹਾਰਨਿ ਬਾਸੀ। ਜਿਤ ਕਿਤ ਸੁਨਿ ਕਰਿ ਸੁਧਿ ਸੁਖਰਾਸੀ[10]। ਰੁਚਿਰ ਉਪਾਇਨ ਲੈ ਲੈ ਆਏ। ਕਰਿ ਕਰਿ ਦਰਸ਼ਨ ਉਰ ਹਰਖਾਏ ॥ ੩੨ ॥ ਉਚਿਤ ਖਾਨ ਕੋ ਸ੍ਵਾਦਿ ਬਿਸਾਲੇ। ਗੁਰ ਹਿਤ ਆਨਿ ਦੇਤਿ ਰਸ ਵਾਲੇ। ਜਬਿ ਪਰਬਤ ਉਲੰਘੇ ਮਗ ਸਾਰਾ। ਸਮ[11] ਸਥਾਨ ਪੁਨ ਚਾਰੁ ਨਿਹਾਰਾ॥੩੩॥ਇਕ ਕੱਟੂ

---

[1]ਅਨਾਰ। [2]ਪੱਤਿਆਂ ਸ਼ਮੇਤ। [3]ਕੇਲਾ। [4]ਬੇਰ, ਭਾਵ ਉਨਾਬਾਂ ਤੋਂ ਹੈ। [5]ਬਹੁਤੇ ਲਗੇ ਹੋਏ ਹਨ। (ਅ) ਡਿੱਗ ਡਿੱਗ ਪੈਂਦੇ ਹਨ। [6]ਬ੍ਰਿੱਛਾਂ ਦੀ। [7]ਸਿੱਧੀਆਂ (ਅ) ਪੀਤੋਂਦੂ ਯਾ ਪੁਤੀ ਕਾਸ਼ਟ ਨਾਮੀ ਬ੍ਰਿੱਛ (ਦੇਖੋ ਕਵੀ ਸੈਤੋਖ ਸਿੰਘ ਜੀ ਦਾ ਨਾਮ ਕੋਸ਼, ਭੂਮਿ ਵਰਗ, ਅੰਕ ੧੩੦ ਯਥਾ:- ਪਿਤੋਂਦੂ ਪੂਤੀ ਕਾਸ਼ਟ ਸੋਇ। ਸਰਲ ਬ੍ਰਿੱਖ ਕੇ ਆਖਯ ਹੋਇ)। [8]ਕਿਤੇ ਨਾਲੇ (ਚਲਦੇ ਹਨ ਤੇ ਕਿਨਾਰੇ) ਪੱਥਰ ਖੜੇ ਹਨ। [9]ਛੋਟੀ ਨਾਸ਼, ਜੰਗਲੀ ਨਾਸ਼ ਨੂੰ ਬੀ ਬਟੇਕ ਕਹਿੰਦੇ ਹਨ ਜਿਸ ਪਰ ਪੋਉਂਦਾਂ ਲਾਉਂਦੇ ਹਨ। [10]ਭਾਵ ਸ਼੍ਰੀ ਗੁਰੂ ਜੀ ਦੀ। [11]ਇਕੋ ਜੇਹਾ।

*ਸਤਿਗੁਰੂ ਜੀ ਚਪਰਾਹੜ ਪੁਰ ਤੋਂ ਚਲਕੇ ਗਲੋਟੀ, ਵਜ਼ੀਰਾਵਾਦ ਆਦਿ ਕਸਬਿਆਂ ਵਿਚ ਉਤਰਦੇ ਸਿਖਾਂ ਦੀ ਕੱਲਜਾਣ ਕਰਦੇ ਹੋਏ ਮੀਰ ਪੁਰ ਪੁੱਜੇ ਸਨ। ਇਥੇ ਕਵੀ ਜੀ ਨੇ ਬਾਕੀ ਗੁਰਦਵਾਰਿਆਂ ਦੇ ਹਾਲ ਨਹੀਂ ਦਿਤੇ। ਗਲੋਟੀ ਵਜ਼ੀਰਾਵਾਦੋਂ ੧੦ ਕੁ ਕੋਹ ਪੂਰਬ ਵਲ ਹੈ, ਇਥੇ ਸੁਣਿਆਂ ਹੈ ਸਤਿਗੁਰੂ ਜੀ ਇਕ ਰਾਤ ਰਹੇ ਸਨ, ਤੇ ਸ਼੍ਰੀ ਗੁਰੂ ਹਰਿਰਾਇ ਜੀ ਦੇ ਅਵਤਾਰ ਧਾਰਨ ਵਾਲੇ ਪੁਰਬ ਤੇ ਪਿਤ ਦੀ ਸਿੰਘ ਸਭਾ ਵਲੋਂ ਭਾਰੀ ਦੀਵਾਨ ਹੁੰਦਾ ਹੈਸੀ ਤੇ ਵਜ਼ੀਰਾਵਾਦ ਵਿਖੇ 'ਕੋਠਾ ਸਾਹਿਬ' ਨਾਮ ਦਾ ਬੜਾ ਭਾਰੀ ਗੁਰਦਵਾਰਾ ਛੇਵੇਂ ਗੁਰੂ ਦੇ ਠਹਿਰਨ ਦੀ ਯਾਦਗਾਰ ਵਿਚ ਅਸਥਾਨ ਹੈ। ਕਈ ਵੀਚਾਰਵਾਨਾਂ ਦਾ ਖਿਆਲ ਹੈ ਕਿ ਗਲੋਟੀ ਦਾ ਗੁਰਦੁਆਰਾ ਸੱਤਵੇਂ ਸਤਿਗੁਰਾਂ ਦੀ ਯਾਦਗਾਰ ਹੈ।

ਸਿਖ ਤਹਾਂ ਬਸੈ ਹੈ। ਸੱਤਨਾਮ ਰਸ ਰਿਦਾ ਰਸੈ ਹੈ। ਆਗੈ ਮਿਲਨੋ ਸੁਧਾ-
ਸਰ ਆਇ। ਤਬਿ ਸਤਿਗੁਰੁ ਕੀ ਸੇਵ ਕਮਾਇ ॥ ੩੪ ॥ ਅਤਿ ਸੁਹਿਰਦ
ਪ੍ਰੇਮੀ ਗੁਰੁ ਕੇਰਾ। ਅੰਤਰ ਪ੍ਰਭੂ ਨਿਰੰਤਰ ਹੇਰਾ। ਕ੍ਰਿਪਾ ਕਟਾਛ ਗੁਰੂ ਜਬਿ
ਕੀਨਾ। ਹਤਿ ਅੱਗਯਾਨ, ਰੂਪ ਲਖਿ ਲੀਨਾ ॥ ੩੫ ॥ ਸੱਤਨਾਮ ਸਿਮ-
ਰਨਿ ਲਿਵਲਾਗੀ। ਲਖਨੋ ਬ੍ਰਹਮ ਹੁਇ ਗੁਰੁ ਅਨੁਰਾਗੀ। ਸੇਵਾ ਕਰਤਿ
ਰਹਨੋ ਚਿਰ ਕਾਲ। ਲਖਿ ਸੁ ਬ੍ਰਿਤਿ ਸਤਿਗੁਰੂ ਕ੍ਰਿਪਾਲ ॥ ੩੬ ॥ ਕੱਟੂਸ਼ਾਹ
ਨਾਮ ਤਿਸ ਕਹਨੋ। ਅਧਿਕ ਪ੍ਰੇਮ ਤਿਸ ਕੇ ਉਰ ਲਹਨੋ। ਗ੍ਰਿਹ ਕੋ ਕਰਨੋ
ਬਿਸਰਜਨਿ ਫੇਰਿ। ਘਾਲੀ ਘਾਲਿ ਸਤਿਗੁਰੂ ਹੇਰਿ ॥ ੩੭ ॥ ਧਾਂਤੇ ਨਾਮ
ਗਰੀਬਨਿਵਾਜਾ। ਗੁਰੁ ਕੋ ਜਗ ਕਹਿ ਰੈਕ ਰੁ ਰਾਜਾ। ਮਿਲਨੋ ਆਇ ਲੈ
ਫਲ ਬਹੁ ਸ੍ਵਾਦੂ। ਦਰਸ਼ਨ ਦੇਖਤਿ ਉਰ ਅਹਿਲਾਦੂ ॥ ੩੮ ॥ ਪਗ ਪੰਕਜ
ਪਾਵਨ ਲਪਟਾਯੋ। ਜਲ ਅਨੰਦ ਲੋਚਨ ਝਲਕਾਯੋ। ਹੇਰਤਿ ਸ਼੍ਰੀ ਹਰਿ
ਗੋਵਿੰਦ ਕਹੈਂ। 'ਕੱਟੂਸ਼ਾਹ ਆਉ, ਸੁਖ ਅਹੈ?' ॥੩੯॥ 'ਸ਼੍ਰੀ ਗੁਰੁ ਜੀ ਤੁਵ
ਦਰਸ਼ਨ ਹੇਰੇ। ਸੁਖ ਅਨੰਦ ਉਰ ਸੌਗੁਨ ਮੇਰੇ। ਬਿਖਮ ਪੰਥ ਕਸ਼ਮੀਰ
ਘਨੋ ਹੈ। ਗੁਰ ਸਿੱਖੀ ਬਿਸਤਾਰ ਸਨੋ ਹੈ ॥ ੪੦ ॥ ਜਾਨਿ ਆਪਨੇ ਦਾਸ
ਘਨੇਰੇ। ਕਰਨਿ ਕ੍ਰਿਤਾਰਥ ਤਿਨ ਇਹ ਬੇਰੇ। ਕ੍ਰਿਪਾ ਧਾਰਿ ਕੀਨਿਸਿ
ਆਗਮਨੂ। ਬਡੇ ਭਾਗ, ਪ੍ਰਾਪਤਿ ਭੇ ਭਵਨੂ' ॥ ੪੧ ॥ ਇੱਤਯਾਦਿਕ ਕਹਿ
ਕਰਿ ਸ਼ੁਭ ਬਾਨੀ। ਰਹਨੋ ਰੈਨ ਢਿਗ ਪ੍ਰੀਤਿ ਮਹਾਨੀ[1]। ਅਪਰ ਅਨੇਕ
ਸਿੱਖ ਚਲਿ ਆਏ। ਬੰਦਹਿਂ ਪਦ ਅਰਬਿੰਦ ਸੁਹਾਏ ॥ ੪੨ ॥ ਜਥਾ ਜੋਗ
ਸਗਲੇ ਸਨਮਾਨੇ। ਬਸੇ ਰੈਨ ਪੁਨ ਪ੍ਰਾਤ ਪਯਾਨੇ। ਕੱਟੂਸ਼ਾਹ ਬਿਸਰਜਨਿ
ਕਰਨੋ। ਮਹਾਂ ਪ੍ਰੇਮ ਪਦ ਪਰ ਸਿਰ ਧਰਨੋ ॥ ੪੩ ॥ ਸਤਿਗੁਰ ਹਰਿ ਗੁਰਿੰਦ
ਕਰਿ ਕੂਚ। ਪੁਰਿ ਬਿਸਾਲ* ਢਿਗ ਜਾਇ ਪਹੁਚਿ। ਜਹਾਂ ਹੁਤੋ ਕਾਠੀ ਦਰ-
ਵਾਜਾ। ਕਿਧੌਂ ਪ੍ਰਵੇਸ਼ ਗ਼ਰੀਬ ਨਿਵਾਜਾ* ॥੪੪॥ ਇਤਿ ਸ੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਪੰਚਮ
ਰਾਸੇ 'ਸਤਿਗੁਰ ਕਸ਼ਮੀਰ ਪ੍ਰਵੇਸ਼ ਕਰਨ' ਵਰਨਨ ਨਾਮ ਅਸ਼ਟ ਦਸ਼ਾਧਿਕਸ਼ਤੀ ਅੰਸੂ ॥ ੪੮ ॥

---

[1]ਬੜੀ ਪ੍ਰੀਤ ਸਮੇਤ ਰਾਤ ਨੂੰ ਪਾਸ ਰਹਿਆ।

*ਪੁਰਬਿਸਾਲ ਤੋਂ ਮਤਲਬ ਸਿਰੀ ਨਗਰ ਦਾ ਹੈ। ਕਾਠੀ ਦਰਵਾਜ਼ਾ ਸ਼ਹਿਰ ਦਾ ਨਹੀਂ, ਪਰ ਹਰੀ ਪਰਬਤ ਉਤੇ ਬਣੇ ਕਿਲ੍ਹੇ ਦਾ ਦਰਵਾਜ਼ਾ ਹੈ, ਜਿਸ ਦੇ ਬਾਹਰ ਵਾਰ ਹੁਣ ਤਕ ਗੁਰਦੁਆਰਾ ਹੈ, ਜਿਸ ਨੂੰ 'ਦਰਬਾਰ ਗੁਰੂ ਹਰਿਗੋਬਿੰਦ' ਜੀ ਕਹਿੰਦੇ ਹਨ, ਚੌਕੀ ਭੀ ਪਈ ਹੈ। ਇੱਥੇ ਹੀ ਮਾਈ ਭਾਗਭਰੀ ਦਾ ਘਰ ਸੀ।

੪੯. [ਮਾਈ ਨਿਹਾਲ ਹੋਈ]।

ਦੋਹਰਾ ॥ ਪੌਰ ਪ੍ਰਵੇਸ਼ੇ ਪ੍ਰਭੂ ਪੁਰਿ ਜਿਸ ਥਲ ਦਾਸ ਅਵਾਸ। ਭਹਾਂ ਪਹੁਚੇ ਜਾਇ ਕਰਿ ਪੂਰਨ ਬਿਰਧਾ ਆਸ[1] ॥ ੧ ॥ ਚੌਪਈ ॥ ਤਿਸ ਘਰ ਕੇ ਦਰ ਖਰੋ ਅਗਾਰੀ। ਸੇਵਾਦਾਸ ਸਿੱਖਨ ਹਿਤਕਾਰੀ। ਸੁਨਿ ਤੁਰੰਗ ਕੇ ਖੁਰ ਕੋ ਖਰਕਾ। ਨਿਕਸਜੋ ਵਹਿਰਿ ਛੋਰਿ ਦਰ ਘਰ ਕਾ[2] ॥੨॥ ਖਰੋ ਹੋਰਿ ਸ਼੍ਰੀ ਹਰਿ ਗੋਵਿੰਦ। ਕਰ ਮਹਿੰ ਤੋਮਰ ਗਹਜੋ ਬਿਲੰਦ। ਪਗ ਪੰਕਜ ਪਰਿ ਧਰਿ ਕਟਿ ਸਿਰਕੋ। ਭਯੋ ਅਨੰਦ ਬਿਲੰਦੋ ਉਰ ਕੋ ॥ ੩ ॥ 'ਚਿਰੰਕਾਲ ਕੀ ਲਗੀ ਉਡੀਕਾ। ਦਰਸਜੋ ਆਜ ਭਾਵਤੋ ਜੀ ਕਾ'। ਗਹਿ ਰਕਾਬ ਕਰਿ ਬਿਨੈ ਉਤਾਰੇ। ਲੈ ਗਮਨਜੋ ਨਿਜ ਗ੍ਰੇਹ ਮਝਾਰੇ ॥ ੪ ॥ ਰੁਚਿਰ ਪ੍ਰਯੰਕ ਨਿਕਾਸਿ ਛਸਾਵਾ। ਨਿਜ ਮਾਤਾ ਕੋ ਹਰਖਿ ਸੁਨਾਵਾ। 'ਹੇ ਬਡਭਾਗਨਿ! ਦਿਨ ਪ੍ਰਤਿ ਜਾਂਹੀ।ਕਰਤਿ ਪ੍ਰਤੀਖਨ ਚਹਿ ਚਿਤ ਮਾਂਹੀ ॥੫॥ ਕ੍ਰਿਪਾ ਧਾਰਿ ਘਰ ਸੋ ਚਲਿ ਆਏ। ਨਾਮ ਸਖਾ ਸਿੱਖਨਿ ਬਿਦਤਾਏ। ਆਖਯ ਭਾਗ ਭਰੀ ਸ਼ੁਭ ਤੇਰਾ। ਸਾਰਥਿ[3] ਭਾਗ ਭਰੀ ਅਬਿ ਹੋਰਾ' ॥ ੬ ॥ ਸੁਨਤਿ ਉਠੀ ਬਿਹਬਲ ਯੁਤ ਪ੍ਰੇਮ। ਬਲਹੀਨਾ ਗੁਰ ਹਿਤ ਕਿਯ ਨੇਮ। ਇਕ ਤੇ ਬ੍ਰਿਧਾ ਥਿਤੀ ਬਧ ਘਨੀ। ਖਾਨ ਪਾਨ ਸੰਜਮ ਕੇ ਸਨੀ ॥ ੭ ॥ ਚਿੰਤ ਨਿਰੰਤਰ ਅੰਤਰ ਉਰ ਕੇ। ਨਿਸ ਦਿਨ ਦਰਸ਼ਨ ਚਹਿ ਸਤਿਗੁਰ ਕੇ। ਯਾਂਤੇ ਪ੍ਰੇਮ ਬ੍ਰਿਹਾਤੁਰ ਹੋਈ। ਸ਼ੀਘ੍ਰ ਨਹੀਂ ਉਠਿ ਸਕੀਯਾ ਸੋਈ ॥ ੮ ॥ ਸੁਤ ਕਰ ਪਕਰੋ ਅੰਕਣ ਆਈ[4]। ਚਖਨਿ ਪਲਕ ਤੇ[5] ਇਕ ਟਕ ਲਾਈ। ਗਦ ਗਦ ਭਈ ਨ ਬੋਲਜੋ ਜਾਈ।ਬਾਨੀ ਰਹੀ ਕੰਠ ਉਰਝਾਈ[6] ॥੯॥ਸਨੈ ਸਨੈ ਸਮੀਪੀ ਹੋਇ। ਕਰ ਮਹਿੰ ਗਹਿ ਪਗ ਪੰਕਜ ਦੋਇ। ਸਿਰ ਧਰਿ ਧਰਿ ਪਰਿ ਕਰਿ ਪਰਨਾਮਾ। ਦੇਖਤਿ ਪੁਨ ਸਰੂਪ ਅਭਿਰਾਮਾ ॥ ੧੦ ॥ ਬਰਛਾ ਅਪਨੇ ਨਿਕਟ ਗਡਾਯੋ। ਸ਼ੁਭ ਸਿਹਜਾ ਪਰ ਗੁਰੂ ਸੁਹਾਯ। ਕਿਤਿਕ ਸਮੇਂ ਮਹਿੰ ਧਰਿ ਕਰਿ ਧੀਰਾ। ਬੋਲੀ ਬਿਰਧਾ ਪ੍ਰੇਮ ਗਹੀਰਾ ॥੧੧॥ [7]–ਸਤਿਗੁਰ ਸੰਗ ਲਗਨ ਜਿਸ ਲਾਗੀ। ਸਭਿ ਰਸ ਤਜਾਗਿ ਦਰਸ ਅਨੁਰਾਗੀ। ਤਿਸ ਕੋ ਨਿਸ਼ਚੈ ਪ੍ਰਾਪਤਿ ਹੋਇ–। ਇਹ ਗਾਥਾ ਜਗ ਕਹਿ ਸਭਿ ਕੋਇ ॥ ੧੨ ॥ ਸੋ ਪ੍ਰਤੱਖਨ ਹੋਈ ਅਬਿ ਮੇਰੇ।ਸ਼੍ਰੀ ਸਤਿਗੁਰ ਤੁਮ ਦਰਸ਼ਨ ਹੇਰੇ। ਹੌਂ ਵਾਰੀ,

[1]ਬ੍ਰਿਧ ਦੀ ਆਸ ਪੂਰਨ ਕਰਨ ਲਈ। [2]ਘਰ ਦਾ ਦਰਵਜਾ ਛੱਡਕੇ। [3]ਨਾਮ। [4]ਸਫਲ। [5]ਪੁੱਤ ਦਾ ਹੱਥ ਫੜਕੇ ਵੇਹੜੇ ਵਿਚ ਆਈ। [6]ਨੇਤ੍ਰਾਂ ਦੀਆਂ ਪਲਕਾਂ ਨਾਲ। [7]ਰਹ ਰਹੀ ਹੈ।

ਹੌਂ ਸਦ ਬਲਿਹਾਰੀ। ਹੌਂ ਸਦਕੇ ਘੋਲੀ ਸਦ ਵਾਰੀ' ॥੧੩॥ ਗੂੰਦੀ ਫੂਲਨਿ ਮਾਲ ਬਿਸਾਲਾ। ਪਹਿਰਾਈ ਗੁਰ ਗਰ ਦੁਤਿ ਮਾਲਾ। ਕਰੌਂ ਪੂਜਨਾ ਗੋਹ ਮਝਾਰਾ। ਤੁਮ ਹਿਤ ਜਹਾਂ ਸਥਾਨ ਸੁਧਾਰਾ ॥ ੧੪ ॥ ਧਨਾਨ ਧਾਰਿ ਕਰਿ ਗਰ ਪਹਿਰਾਵੌਂ। ਭਈ ਸਫਲ ਅਬਿ ਦਰਸ਼ਨ ਪਾਵੌਂ'। ਸੁਨਿ ਬੋਲੇ ਸ਼੍ਰੀ ਹਰਿਗੋਵਿੰਦ। 'ਕਰਜੋ ਪ੍ਰੇਮ ਤੇ ਬਸੀ ਬਿਲੰਦ ॥ ੧੫ ॥ ਮਮ ਹਿਤ ਬਸਤ੍ਰ ਸੁਧਾਰਜੋ ਨੀਕੋ। ਨਿਸ ਦਿਨ ਕਰਿ ਅਨੁਰਾਗਭਿ ਜੀਕੋ। ਸੋ ਮੈਂ ਪਹਿਰਨਿ ਹਿਤ ਚਲਿ ਆਯੋ। ਅਪਰ ਨ ਅੰਬਰ ਮੋਹਿ ਸੁਹਾਯੋ ॥ ੧੬ ॥ ਸੋ ਮੋ ਕਹੁ ਅਬਿ ਦੇਹੁ ਸਿਵਾਇ। ਪਹਿਰੌਂ ਤਨ ਮਹਿੰ ਮੋਦ ਉਪਾਇ'। ਸੁਨਿ ਬਿਸਮਭਿ ਚਿਤ ਹ੍ਵੈ ਕਰਿ ਕਹਜੋ। 'ਨਹਿੰ ਤੁਮਰੇ ਇਹ ਅਚਰਜ ਲਹਜੋ ॥ ੧੭ ॥ ਕਰਤੇ ਰਹੋ ਸਦਾ ਇਸ ਭਾਂਤੀ। ਨਹੀਂ ਬਿਚਾਰਹੁ ਜਾਤਿ ਕੁਜਾਤੀ। ਇਸਤ੍ਰੀ ਪੁਰਖ ਨ ਧਨ ਗੁਨ ਕੋਈ[1]। ਪ੍ਰੇਮ ਰਿਦੇ ਹੁਇ ਪਰਖਹੁ ਸੋਈ ॥ ੧੮ ॥ ਨਾਂਹਿ ਤ ਮੈਂ ਮਤਿਮੰਦ ਮਲੀਨੀ। ਧਨ ਗੁਨ ਸਕਲ ਭਾਂਤਿ ਤੇ ਹੀਨੀ। ਬਿਖਮ ਪੰਥ ਜਹਿੰ ਬ੍ਰਿੰਦ ਪਹਾਰਨਿ। ਸਭਿ ਉਲੰਘਿ ਪਹੁੰਚੇ ਜਿਸ ਕਾਰਨ ॥ ੧੯॥–ਸਿਖ ਪ੍ਰਿਯ–ਬਿਰਦ ਆਪ ਕੋ ਸਚ ਇਮ[2]। ਭਗਤ ਵਛਲ ਤੁਮ ਰੂਪ ਬਿਸ਼ਨੁ ਜਿਮ। ਮੋਹਿ ਪਤਿਤ ਕੋ ਪਾਵਨ ਕੀਨਾ। ਦੀਨਨਿ ਪਰ ਕਰੁਨਾ ਰਸ ਭੀਨਾ॥੨੦॥ ਕਹਾਂ ਆਪ ਕੀ ਸਤੁਤਿ ਬਖਾਨੌਂ। ਅਲਪ ਮਤੀ ਕੁਛ ਕਹਿ ਨਹਿੰ ਜਾਨੌਂ ।–ਅਧਮ ਉਧਾਰਨਿ–ਨਾਮ ਤੁਮਾਰਾ। ਇਕ ਇਹ ਮੈਂ ਨੀਕੇ ਨਿਰਧਾਰਾ॥੨੧॥ਦੇਖਹੁ ਪ੍ਰੇਮ ਕਿ ਨਰ ਹੁਇ ਨਾਰੀ। ਗਤਿ ਸੁਭਾਉ ਕੀ ਮਹਿਦ ਬਿਚਾਰੀ[3]। ਨੌ ਨਿਧਿ ਸਿੱਧਨਿ ਸਭਿ ਕੋ ਸ੍ਵਾਮੀ। ਪੋਖਨਿ ਕਰਹੁ ਸਬੰਤਰਜਾਮੀ ॥ ੨੨॥ ਕਜਾ ਇਕ ਬਸਤ੍ਰ ,ਨਹੀਂ ਸੋ ਨੀਕਾ। ਤਿਸ ਹਿਤ ਸ਼੍ਰੀ ਸੋਢੀ ਕੁਲ ਟੀਕਾ। ਪੰਥ ਬਿਖਮ ਕੋ ਲਾਂਘਤਿ[4] ਆਏ। ਮੁਝ ਜੀਵਤਿ ਕੋ ਦਰਸ ਦਿਖਾਏ' ॥ ੨੩ ॥ ਇਮ ਕਹਿ ਹੋਤ ਵਾਰਨੇ ਹਿਤ ਸੋਂ। ਕਰੀ ਪ੍ਰਕਰਮਾ ਹਰਖਤਿ ਚਿਤ ਸੋਂ। ਤ੍ਰਿਪਤਿ ਨ ਹੋਤਿ ਬਿਲੋਕਤਿ ਲੋਚਨਿ। ਨਿਤ ਚਿਤਵਤਿ ਸੋਚਨਿ ਕਰਿ ਮੋਚਨਿ[5] ॥ ੨੪ ॥

---

[1]ਜਾਤ ਕੁਜਾਤ ਇਸਤ੍ਰੀ ਪੁਰਸ਼ ਤੇ ਧਨ ਗੁਣ (ਆਦਿ ਦੀ) ਕੋਈ ਨਹੀਂ ਵਿਚਾਰ ਕਰਦੇ ਹੋ। [2]ਇਹ ਬਿਰਦ ਆਪ ਦਾ ਸੱਚਾ ਹੈ। [3](ਆਪ ਜੀ ਦੇ) ਸੁਭਾਉ ਦੀ ਦਸ਼ਾ ਬੜੀ (ਉੱਚੀ) ਵਿਚਾਰੀ ਹੈ। [4]ਲੰਘਕੇ। [5]ਸੋਚਾਂ ਦੇ ਦੂਰ ਕਰਨ ਵਾਲੇ ਨੂੰ ਨਿਤ ਚਿਤਵਨਾਂ ਕਰਦੀ ਸੀ। (ਅ) ਸੋਚਾਂ ਨੂੰ ਦੂਰ ਕਰਕੇ ਚਿਤਵਦੀ ਸੀ।

ਅੰਤਰ ਜਾਇ ਬਸਤ੍ਰ ਕੋ ਲਯਾਈ। ਜਿਸ ਪਰ ਅਧਿਕ ਸੁਗੰਧਿ ਸਿੰਚਾਈ। ਕਰਤਿ ਸ਼ੀਘ੍ਰਤਾ ਧਰਜੋ ਅਗਾਰੀ।ਹਾਥ ਜੋਰਿ ਪੁਨ ਬੰਦਨ ਧਾਰੀ॥੨੫॥ਤਤ-ਛਿਨ ਦਰਜੀ ਨਿਕਟ ਹਕਾਰਾ। ਦੀਰਘ ਗੁਰੂ ਸਰੀਰ ਦਿਖਾਰਾ। 'ਸੀਮਨਿ ਕਰਹੁ[1] ਸਰਬ ਅਭਿਰਾਮਾ। ਜਨਮ ਸਫਲ ਹੁਇ, ਪਹਿਰਹਿੰ ਜਾਮਾ'॥੨੬॥ ਇਮ ਕਹਿ ਤਤਛਿਨ ਸਿਧਨਿ ਲਗਾਯੋ। ਨਿਕਟ ਬੈਠਿ ਸੋ ਤਮਾਰਿ ਕਰਾਯੋ। ਪੁਨ ਥਿਰਧਾ ਨਿਰਮਲ ਜਲ ਲੀਨੇ। ਪਦ ਅਰਬਿੰਦ ਪਖਾਰਨਿ ਕੀਨੇ ॥੨੭॥ ਸੋ ਲੈ ਜਥਿ ਅਪਨੇ ਮੁਖ ਡਾਰਾ। ਦਿੱਬਜ ਦ੍ਰਿਸ਼ਟਿ ਹੋਈ ਲਖਿ ਸਾਰਾ[2]। ਰੂਪ ਵਾਸਤਵ ਆਤਮ ਜਾਨਾ। ਉਰ ਅਨੰਦ ਅੰਤਰ ਲਗਿ ਧਯਾਨਾ ॥ ੨੮ ॥ ਬਰਖ ਸੈਂਕਰੇ ਸਾਧਹਿੰ ਜੋਗ। ਭਈ ਜੋਗ ਅਸ ਪਹੁੰਚਨਿ ਲੋਗ[3]। ਸਭਿ ਘਰ ਮਹਿੰ ਉਠਿ ਕਰਿ ਛਿਰਕਾਯੋ। ਪੁਨਹ ਪੁੱਤ੍ਰ ਕੋ ਪਾਨ ਕਰਾਯੋ ॥ ੨੯ ॥ ਡੇਰਾ ਸਭਿਹਿਨਿ ਕੋ ਕਰਿਵਾਇ।ਖਾਨ ਪਾਨ ਹਿਤ ਸਕਲ ਪੁਚਾਇ। ਸ਼੍ਰੀ ਸਤਿਗੁਰ ਕੀ ਸੇਵਾ ਸਾਰੀ। ਅਪਨੇ ਹਾਥ ਕਰੀ ਹਿਤਕਾਰੀ ॥੩੦॥ ਨਿਸਾ ਬਿਖੈ ਸ਼ੁਭ ਸੇਜ ਬਿਲੰਦ। ਪੌਢੇ ਸਤਿਗੁਰੁ ਹਰਿ-ਗੋਵਿੰਦ। ਦੇਸ਼ ਸਰਬ ਕਸ਼ਮੀਰ ਮਝਾਰੀ।ਗੁਰ ਆਗਵਨੁ ਸੁਧਿ ਬਿਸਤਾਰੀ॥ ੩੧॥ ਕਰਨ ਪੁਟਨਿ ਜਨੁ ਸੁਧਾ ਪਿਵਾਈ। ਸੁਨਿ ਸੁਨਿ ਸਿਖ ਮਨ ਮੋਦ ਉਪਾਈ। ਜਹਿੰ ਕਹਿੰ ਤੇ ਇਕੱਤ੍ਰ ਹੁਇ ਆਏ। ਭਈ ਪ੍ਰਾਤ ਪਹੁੰਚੇ ਸਮੁ-ਦਾਏ ॥ ੩੨ ॥ ਮਧੁਰ ਮਹਾਂ ਫਲ ਮੂਲ ਬਿਲੰਦ । ਗੁਰੁ ਹਿਤ ਲਯਾਵਤਿ ਕਰਤਿ ਅਨੰਦ।–ਹੁਇ ਪ੍ਰਸੰਨ ਹਮ ਤੇ ਫਲ ਖਾਵੈਂ।ਜਨਮ ਸਫਲਤਾ ਤਤ-ਛਿਨ ਪਾਵੈਂ[4]–॥ ੩੩ ॥ ਘਨੇ ਸੇਉ ਲੈ ਕਰਿ ਰੰਗ ਲਾਲ। ਗੁੱਛ ਅੰਗੂਰਨਿ ਕੇਰ ਬਿਸਾਲ। ਜ਼ਰਦਾਲੂ ਅਰੁ ਲਯਾਇ ਬਟੰਤ[5]। ਇੱਤਯਾਦਿਕ ਬਹੁ ਬਿਧਿ ਅਰਪੰਤਿ ॥ ੩੪ ॥ ਸਿੱਖਯਨਿ ਕਰਨਿ ਭਾਵਨਾ ਪੂਰਨ। ਸਤਿਗੁਰ ਅਚਹਿੰ ਹੇਰਿ ਫਲ ਰੂਰਨਿ। ਅਪਰ ਅੰਨ ਸਿਧ ਹੇਤੁ ਰਸੋਈ।ਚਹੁੰਦਿਸ਼ਿ ਤੇ ਆਨਤਿ ਸਭਿ ਕੋਈ ॥੩੫॥ ਜਨੋਂ ਜਨੋਂ ਦੂਰਿ ਹੋਤਿ ਸੁਧਿ ਗ੍ਰਾਮਨਿ। ਤਨੋਂ ਤਨੋਂ ਸਿਖ ਆਵਤਿ ਤਜਿ ਧਾਮਨਿ। ਬਡੇ ਭਾਗ ਅਪਨੇ ਪਹਿਚਾਨਹਿੰ।ਬਡੋ ਲਾਭ ਬਿਨ ਜਤਨ ਪਛਾਨਹਿੰ ॥ ੩੬ ॥ ਜਥਾ ਜਨਮ ਦਾਰਿੱਦ੍ਰੀ ਕੋਇ।

[1]ਸੀਵੋ। [2](ਸਾਰ=) ਤੱਤ ਰੂਪ ਨੂੰ ਜਾਣਕੇ ਦਿਬ੍ਯ ਦ੍ਰਿਸ਼ਟੀ ਹੋਈ। [3]ਐਸੇ ਲੋਕ ਵਿਚ ਪਹੁੰਚਣ ਦੇ ਲਾਇਕ ਹੋ ਗਈ। [4](ਅਸੀਂ) ਪਾਈਏ। [5]ਛੋਟੀ ਜਿਹੀ ਨਾਖ ਯਾ ਨਾਸ਼ਪਾਤੀ। ਮੰਗਲੀ ਨੂੰ 'ਬਟੰਕ' ਕਹਿੰਦੇ ਹਨ। ਇਸ ਪਰ ਪੋਉਂਦਾਂ ਚਾੜ੍ਹਦੇ ਹਨ। ਸੋ ਬਟੰਤ ਤੋਂ ਮੁਰਾਦ ਪੋਉਂਦੀ ਦੀ ਹੈ। ਅਸਲੀ ਨਿੱਕਾ ਵੱਲ੍ਹ ਗੋਸ਼ਾ।

ਉੱਦਮ ਹੀਨ ਆਲਸੀ ਹੋਇ। ਤਿਸ ਕੇ ਸਦਨ ਅਚਾਨਕ ਆਵੈ। ਨਵ ਨਿੱਧਿਨਿਕੋ ਬੈਠਨੋ ਪਾਵੈ॥੨੭॥ਤਥਾ ਪਰਸਪਰ ਭਾਖਤਿ ਮਿਲਿ ਕੈ।'ਜਨਮ ਲਾਭ ਲਿਹੁ ਦਰਸਹੁ ਚਲਿ ਕੈ'। ਇਮ ਜਹਿੰ ਕਹਿੰ ਤੇ ਸਿਖ ਚਲਿ ਆਏ। ਅਨਿਕ ਉਪਾਇਨਿ ਉੱਤਮ ਲਾਏ ॥ ੩੯ ॥ ਸੁੰਦਰ ਬਸਤ੍ਰ ਅਨੇਕ ਬਿਧਿਨਿ ਕੇ।ਅਰਪਹਿੰ ਗੁਰ ਆਗੈ ਜੁਤਿ ਧਨ ਕੇ।ਹੋਤਿ ਦੇਗ ਸਤਿਗੁਰੁ ਕੀ ਭਾਰੀ। ਕਰਹਿੰ ਅਹਾਰ ਸੰਗਤਾਂ ਸਾਰੀ ॥੩੯॥ ਬਿਰਧਾ ਨੇ ਸੋ ਜਾਮਾ ਲੀਨਿ। ਨਿਜ ਕਰ ਤੇ ਪਹਿਰਾਵਨਿ ਕੀਨਿ। ਹੇਰਿ ਹੇਰਿ ਸਤਿਗੁਰੁ ਕੀ ਦੁਤਿ ਕੋ। ਸੁਤ ਜੁਤਿ ਕਰਤਿ ਅਨੰਦਤਿ ਚਿਤ ਕੋ ॥੪੦॥–ਹਮ ਰੰਕਨਿ ਕੇ ਘਰ ਗੁਰੁ ਆਏ। ਸੇਵਤਿ ਸੁਰ ਨਰ ਜਿਹ ਸਮੁਦਾਏ–। ਸਭਿ ਸੰਗਤਿ ਮਹਿੰ ਪਸਰੀ ਬਾਤਿ ।–ਬਿਰਧਾ ਬਸਤ੍ਰ ਕਰਨੋ ਜੋ ਕਾਤ[1]॥੪੧॥ ਤਿਸ ਪਹਿਰਨਿ ਕੋ ਗੁਰ ਚਲਿ ਆਏ–। ਸੋ ਜਾਮਾ ਅਬਿ ਗਰ* ਪਹਿਰਾਏ। ਹੇਰਿ ਹੇਰਿ ਕਰਿ ਆਪਸ ਮਾਂਹੀ । ਭਾਗ ਬ੍ਰਿਧਾ ਕੇ ਅਧਿਕ ਸਰਾਹੀਂ ॥੪੨॥ 'ਰਹੈਂ ਪ੍ਰੇਮ ਬਸਿ ਸ਼੍ਰੀ ਪਤਿ ਜੈਸੇ। ਗੁਰੁ ਸਰੂਪ ਤਿਨ ਕੋ ਬਿਧਿ ਤੈਸੇ। ਧੰਨ ਗੁਰੂ, ਗੁਰ ਸਿੱਖਨ ਸੁ ਧੰਨ। ਜਿਨ ਕੈ ਪ੍ਰੇਮ ਗੁਰੂ ਉਤਪੰਨ' ॥ ੪੩ ॥ ਇਮ ਕੀਰਤਿ ਪਸਰੀ ਤਿਸ ਦੇਸ਼। ਕਰਿ ਦਰਸ਼ਨ ਭੇ ਸਿੱਖ ਵਿਸ਼ੇਸ਼। ਪਗ ਪਾਹੁਲ ਲੈ ਆਨੰਦ ਹੋਵੈਂ । ਜਨਮ ਮਰਨ ਕੋ ਸੰਕਟ ਖੋਵੈਂ ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਭਾਸੇ 'ਬਸਤ੍ਰੀਰ' ਪ੍ਰਸੰਗ ਬਰਨਨੰ ਨਾਮ ਤੋਲ ਉਤਪੰਜਯਤਿ ਅੰਸੂ ॥ ੩੯ ॥

੫੦. [ਕੱਟੂ ਸ਼ਾਹ। ਸੇਵਾਦਾਸ ਨੂੰ ਬਖਸ਼ਿਸ਼]।

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਬਾਸੇ ਦਨੋਸ ਕਿਤੇਕ।ਦਰਸਹਿੰ ਸਿੱਖਨ ਨਿਹਾਲ ਹੁਇ ਕੇਤਿਕ ਲਹਨੋ ਬਿਬੇਕ ॥ ੧ ॥ ਚੌਪਈ ॥ ਕਿਸ ਕੋ ਪ੍ਰਾਪਤਿ ਸਤਿ ਸੰਤੋਸ਼।ਕੋ ਬ੍ਰਹਮਗਯਾਨੀ ਭਏ ਅਦੋਸ਼। ਸੱਤਿਨਾਮ ਸਿਮਰਨਿ ਕਿਸ ਪਾਵਾ। ਨਿਸ ਦਿਨ ਉਰ ਅੰਤਰਿ ਲਿਵਲਾਵਾ ॥ ੨ ॥ ਉਚਿਤ ਮੁਕਤਿ ਕੇ ਕੇਤਿਕ ਭਏ। ਗੁਰ ਸੰਗਤਿ ਤੇ ਦੋਸ਼ਨਿ ਹਏ। ਇਕ ਦਿਸ਼ਿ ਤੇ ਸਿਖ ਆਵਤਿ ਬ੍ਰਿੰਦ। ਬਾਸਨ ਮਧੁ ਕੋ[2]ਭਰਨੋ ਬਿਲੰਦ ॥੩॥ ਮਗ ਮਹਿੰ ਘਰ ਰਹਿ ਕੱਟੂਸ਼ਾਹੁ। ਬ੍ਰਹਮਗਯਾਨ ਜਿਸ ਕੇ ਉਰ ਮਾਂਹੁ । ਤਿਸ ਕੇ ਸਦਨ ਰਹੇ ਸਿੱਖ ਸੋਈ । ਨਿਸਾ ਬਿਤਾਇ ਚਲਹਿੰ ਮਗ ਜੋਈ ॥ ੪ ॥ ਕੱਟੂ ਸ਼ਾਹੁ ਸੇਵ ਸਭਿ ਕਰੀ। ਗੁਰ ਸਗਤਿ ਲਖਿ ਸ਼ਰਧਾ ਧਰੀ। ਖਾਨ ਪਾਨ ਆਛੇ ਕਰਿਵਾਇ। ਸੁਪਤਨਿ ਕੋ ਦੀਨੀ ਸੁਖ ਚਾਇ ॥੫॥ ਭਈ ਪ੍ਰਾਤ ਉਠਿ ਸੰਗਤਿ ਸਾਰੀ।

[1]ਕੱਤ ਕੇ। [2]ਅਤਨ ਸ਼ਹਿਦ ਦਾ। *ਪਾ:–ਗੁਰ।

ਕ੍ਰਿਯਾ ਸ਼ਨਾਨ ਆਦਿ ਸਭਿ ਧਾਰੀ। ਜਬਿ ਹੋਏ ਚਲਿਬੇ ਕਹੁ ਤਯਾਰੀ। ਬਾਨੀ ਕੱਟ੍ਰੁਸ਼ਾਹੁ ਉਚਾਰੀ॥੬॥"ਇਸ ਬਾਸਨ ਮਹਿੰਕਜਾ ਲੈ ਆਏ?ਭੋ ਗੁਰੁ ਸਿੱਖਹੁ ਦੇਹੁ ਦਿਖਾਏ'।ਸੁਨਿ ਕਰਿ ਕਹਜੋ[1]ਮਧੁ ਸ਼ੁਭ ਜਾਤਿ[2]। ਸ਼੍ਰੀ ਸਤਿਗੁਰੁ ਹਿਤ ਲੈ ਕਰਿ ਜਾਤਿ॥੭॥ਅਧਿਕ ਫਿਰੈ ਇਹ ਕੀਨਿ ਬਟੋਰਾ।ਗੁਰ ਰਸਨਾ ਕੀ ਲਾਯਕ ਟੋਰਾ। ਇਹ ਡਾਲੀ ਜੁਤ ਫਲ ਸਮੁਦਾਏ[3]। ਸਤਿਗੁਰ ਕੱ ਅਰਪਹਿੰ ਅਬਿ ਜਾਏ'॥੮॥ਕੱਟ੍ਰੁ ਸ਼ਾਹੁ ਸੁਨਜੋ ਸ਼ੁਭ ਏਹ।ਜਾਚਜੋ ਮਧੁ 'ਮੁਝ ਕੋ ਕਛੁ ਦੇਹੁ। ਆਨਜੋ ਟੋਰਿ ਹੈਂਇ ਹੈ ਆਛੇ। ਹੈਰਨਿ ਹੋਤ ਸ੍ਵਾਦ ਮੈਂ ਬਾਂਛੇ' ॥੯॥ਸੁਨਿ ਕਰਿ ਸਿੱਖਜਨਿ ਉੱਤਰ ਦਿਯੋ।'ਗੁਰਕੋ ਨਹੀਂ ਅਰਪਬੋ ਕਿਯੋ। ਬਹੁ ਸ਼੍ਰਮ ਕਰਿਕੈ ਮਧੁ ਬਟੋਰਾ। ਸਤਿਗੁਰ ਅਚਹਿੰ,ਨੇਮ ਚਿਤ ਜੋਰ॥੧੦॥ ਸਤਿਗੁਰ ਬਿਨਾਂ ਦਿਯੋ ਨਹਿੰ ਜਾਈ। ਪੂਰਬ ਆਪ ਲੈਹਿੰ ਮੁਖ ਪਾਈ।ਪਾਛੇ ਸਿਖ ਸੰਗਤਿ ਕੋ ਦੇਹਿੰ। ਖੈਬੇ ਉਚਿਤ ਤਬਹਿ ਲਖਿ ਲੇਹਿੰ[4] ॥੧੧॥ ਮੌਨ ਕਰੀ ਪੁਨ ਕੱਟ੍ਰੁਸ਼ਾਹੂ। ਨਹਿੰ ਪ੍ਰਾਪਤਿ ਭੀ ਚਿਤ ਕੀ ਚਾਹੂ। ਹਰਖ ਸ਼ੋਕ ਕੋ ਲੇਸ਼ ਨ ਉਰ ਮੈਂ। ਰੈਨ ਦਿਵਸ ਮਨ ਲਾਗਜੋ ਗੁਰ ਮੈਂ ॥੧੨॥ ਇਮ ਕਹਿ ਸੰਗਤਿ ਮਾਰਗ ਪਰੀ। ਗੁਰ ਦਰਸ਼ਨ ਕੀ ਮਨਸ਼ਾ ਧਰੀ। ਸਨੈ ਸਨੈ ਚਲਿ ਕੈ ਪੁਰਿ ਆਏ। ਸਿਵਰ ਬੁਝਿ ਕਰਿ ਤਹਾਂ ਸਿਧਾਏ ॥੧੩॥ ਜਹਾਂ ਬਿਰਾਜੇ ਸਤਿਗੁਰੁ ਪੂਰੇ। ਸੰਗਤਿ ਪਹੁੰਚੀ ਜਾਇ ਹਦੂਰੇ। ਸਭਿ ਮੇਵਨਿ ਕੀ ਡਾਲੀ[5] ਧਰੀ। ਹਾਥ ਜੋਰਿ ਝਬਿ ਬੰਦਨ ਕਰੀ ॥ ੧੪ ॥ ਰਿਦੇ ਪ੍ਰਮੋਦ ਧਾਰਿ ਕਰਿ ਦਰਸੇ। ਸ਼ਰਧਾ ਤੇ ਸਤਿਗੁਰ ਪਗ ਪਰਸੇ।ਖੁਸ਼ੀ ਕਰੀ ਸਭਿਹਿਨਿ ਪਰ ਤਬੈ। ਹੋਤਿ ਨਿਹਾਲ ਬਿਲੋਕਤਿ ਜਬੈ ॥ ੧੫ ॥ ਗੁਰ ਕਹਿ ਬਾਸਨ ਮੁਖ ਖੁਲਵਾਇਵ। ਦੇਖਤਿ ਸਭਿ ਕੇ ਮਨ ਬਿਸਮਾਇਵ। 'ਇਹ ਹਮ ਖੋਜਿ ਖੋਜਿ ਕਰਿ ਸਾਰੇ। ਮਧੁ[6]ਆਨਜੋ ਪ੍ਰਭੁ ਹੇਤੁ ਤੁਮਾਰੇ॥੧੬॥ਪਿਖਜੋ ਪ੍ਰਾਤ ਇਹ ਨੀਕੋ ਤਬੈ। ਅਬਿ ਕ੍ਰਿਮ ਗਨ ਸੋਂ ਪੂਰਨ ਸਬੈ। ਕਨਾ ਹੋਯੋ ਗਤਿ ਲਖੀ ਨ ਜਾਇ। ਸ਼ੁਧ ਮਧੁ ਮਧਿ[7]ਕ੍ਰਿਮ ਭੇ ਸਮੁਦਾਇ' ॥੧੭॥ ਮੁਸਕਾਨੇ ਗੁਰ ਬਾਕ ਬਖਾਨਾ। 'ਕੱਟ੍ਰੁ ਮਹਿੰ ਹਮ ਜਾਚਨਿ ਠਾਨਾ[8]। ਤਹਿੰ ਤੁਮ ਨੇ ਇਹ ਦੀਨਿਸਿ ਨਾਂਹਿ। ਧਾਂਤੇ ਭਏ ਕਿਰਮ ਮਧੁ ਮਾਂਹਿ ॥ ੧੯ ॥ ਜੋ ਮਮ ਸਿੱਖਜਨਿ ਕੇ ਮੁਖ ਪਰੈ। ਸੋ ਮੁਝ ਕੋ ਪਹੁੰਚਹਿ ਹਿਤ ਧਰੈ। ਸਿਖ ਜਾਚੈ ਜੋ ਦੇਯ ਨ ਤਾਂਹੀ ।

[1]ਸ਼ਹਦ ਓਂਗੀ ਕਿਸਮ ਦੀ। [2]ਸਾਰੇ ਫਲਾਂ ਦੀ ਇਹ ਡਾਲੀ (ਭੇਟਾ) ਹੈ। [ਪੰ:, ਡਾਲੀ=ਟੋਕਰੀ, ਪਿੱਠੂ, ਵੱਲਾਂ ਦੀ ਟੋਕਰੀ। ਭੇਟਾ ਦੇਣ ਲਈ। ਭੇਟਾ]। [3]ਭੇਟਾ। [4]ਸ਼ਹਦ। [5]ਮਧੁ ਸ਼ਹਦ ਵਿਚ। [6]ਕੱਟ੍ਰੁਸ਼ਾਹ (ਦੇ ਰਿਦੇ) ਵਿਚ ਹੋਕੇ ਆਸਾਂ ਮੰਗਿਆ ਸੀ।

ਬਿਘਨ ਪਰਤਿ ਨਿਸ਼ਚੈ ਤਿਸ ਮਾਂਹੀ ॥ ੧੯ ॥ ਕੱਟੂ ਸ਼ਾਹੁ ਨਿਕਟ ਅਬਿ ਜਾਵਉ। ਧਰਿ ਸ਼ਰਧਾ ਮਧੁ ਤਿਸੈ ਅਚਾਵਉ।ਸੁ ਪ੍ਰਸੰਨ ਜਬਿ ਕਰਿਹੋ ਤਾਂਹਿ। ਇਹ ਸਗਰੋ ਤੈਸੇ ਬਨਿ ਜਾਹਿ' ॥ ੨੦ ॥ਸੁਨਿ ਸਤਿਗੁਰ ਤੇ ਉਰ ਪਛੁਤਾਏ ।–ਕੱਟੂ ਸ਼ਾਹੁ ਸਿੱਖ ਅਧਿਕਾਏ।ਨਿਜ ਦਾਸਨਿ ਮਹਿੰ ਬਾਸ ਕਰੈਤਾ[1]। ਸਰਬ ਸਥਲ ਮਹਿੰ ਗੁਰ ਭਗਵੈਤਾ–॥ ੨੧ ॥ ਮਾਨਿ ਬਚਨ ਕੋ ਬਹੁਰ ਪਧਾਰੇ । । ਲੈ ਮਧੁ ਬਾਸਨ ਬਿਲਮ ਨਿਵਾਰੇ। ਸੰਧਯਾ ਸਮੈਂ ਪਹੁਚੇ ਜਾਇ। ਕੱਟੂਸ਼ਾਹ ਹੇਰਿ ਮੁਸ਼ਕਾਇ ॥ ੨੨ ॥–ਸਿੱਖਨਨਿ ਕੋ ਗੁਰ ਮਾਨ ਰਖੰਤਾ। ਨਿਜ ਤੇ ਅਧਿਕਾਵਤਿ ਭਗਵੈਤਾ–। ਤਿਨਹੁੰ ਜਾਇ ਧਰਿ ਮਧੁ ਅਗਾਰੀ। 'ਛਿਮਹੁ ਅਵੱਗਯਾ' ਬਿਨੈ ਉਚਾਰੀ ॥ ੨੩ ॥ ਬਾਸਨ ਤੇ ਨਿਕਾਸਿ ਮਧੁ ਲੀਨਾ।ਕੱਟੂ ਸ਼ਾਹੁ ਖਾਨਿ ਤਬਿ ਕੀਨਾ । ਬਹੁਰ ਅਛਾਦਨਿ ਮੁਖ[2] ਕਰਿ ਦਯੋ । ਅਧਿਕ ਸੁਗੰਧਤਿ ਮਧੁ ਹੁਇ ਗਯੋ ॥੨੪॥ ਕਰਿ ਬੰਦਨ ਸਿਖ ਮਹਿਮਾ ਜਾਨੀ।ਗੁਰ ਸਿੱਖੀ ਹੈ ਧੰਨ ਮਹਾਨੀ। ਪੁਨਿ ਪੁਰਿ ਕੋ ਚਲਿ ਕਰਿ ਸੋ ਲਯਾਏ।ਮਧੁਬਾਸਨ ਗੁਰੁ ਢਿਗ ਅਰਪਾਏ ॥ ੨੫ ॥ ਆਛੋ ਮਧੁ ਦੇਖਿ ਗੁਰ ਕਹਜੋ। 'ਗੁਰਮੁਖ ਸਿਖ ਮਮ ਭੇਦ ਨ ਲਹਜੋ । ਏਕ ਰੂਪ ਕਰਿ ਜਾਨਹੁ ਦੋਈ। ਗੁਰ ਅਰੁ ਸਿੱਖਨ ਨ ਅੰਤਰ[3] ਕੋਈ*' ॥੨੬॥ ਇਮ ਕਹਿ ਮਧੁ ਬਾਸਨ ਧਰਿਵਾਇਸਿ । ਸਿੱਖੀ ਮਹਿਮਾ ਅਧਿਕ ਬਧਾਇਸਿ । ਇਸੀ ਪ੍ਰਕਾਰ ਬਸੇ ਕਸ਼ਮੀਰ। ਨਿਤ ਆਵਤਿ ਸੰਗਤਿ ਕੀ ਭੀਰ ॥ ੨੭ ॥ ਕਿਤਿਕ ਦਨੋਸ ਬੀਤੇ ਤਿਸ ਦੇਸ਼। ਨਿਤ ਨੌਤਨ ਗੁਰੁ ਚਰਿਤ ਵਿਸ਼ੇਸ਼ । ਅੰਤ ਸਮਾਂ ਬਿਰਧਾ ਕੋ ਆਵਾ। ਤਨੁ ਤਯਾਗਜੋ ਉਰ ਹਰਖ ਉਪਾਵਾ ॥ ੨੮ ॥ ਗੁਰ ਕੇ ਨਿਕਟ ਕੁਸ਼ਾਸਨ ਕਰਜੋ। ਨਖ ਸ਼ਿਖ[4] ਰੁਚਿਰ ਸਰੂਪ ਨਿਹਰਜੋ। ਦੇਖਤਿ ਦੇਖਤਿ ਸਤਿਗੁਰ ਦੇਹਿ। ਨਿਕਰੇ ਪ੍ਰਾਨ ਨਿਬਾਹ ਸਨੇਹਾਂ[5] ॥ ੨੯ ॥ ਧੰਨ ਜਨਮ ਬਿਰਧਾ ਕੋ ਕਹੈਂ । ਜਿਸ ਕੀ ਸਮਤਾ ਜੋਗੀ ਲਹੈਂ । ਸਤਿਗੁਰੁ ਕੀ ਆਇਸੁ ਕੋ ਪਾਇ। ਸਸਕਾਰਨਿ ਕੋ ਕੀਨਿ ਉਪਾਇ ॥੩੦॥ ਸੇਵਾਦਾਸ ਆਦਿ ਸਿਖ ਸਾਰੇ । ਕਰਤਿ

---

[1]ਕਰਦਾ ਹੈ (ਸਤਿਗੁਰ)। [2](ਭਾਂਡੇ ਦਾ) ਮੂੰਹ। [3]ਫਰਕ। [4]ਨਹੁੰ ਤੋਂ ਕੇਸਾਂ ਤਕ=ਸਾਰਾ। [5]ਆਪਣਾ ਪ੍ਰੇਮ ਨਿਰਬਾਹ ਕੇ ਪ੍ਰਾਣ ਨਿਕਲ ਗਏ (ਅ) ਸਤਿਗੁਰਾਂ ਨਾਲ ਪ੍ਰੇਮ ਨਿਭ ਗਿਆ ਤ ਪ੍ਰਾਣ ਨਿਕਲੇ।

*'ਗੁਰਮੁਖ ਸਿੱਖ ਦਾ ਤੇ ਮੇਰਾ ਫਰਕ ਨਹੀਂ' ਕੱਟੂ ਸ਼ਾਹ ਦਾ ਪਿੱਛੇ ਪ੍ਰਸੰਗ ਆ ਚੁਕਾ ਹੈ, ਕਿ ਉਹ ਪੂਰਨ ਪਦ ਦਾ ਸਦਾ ਲਿਵਲੀਨ ਸਿੱਖ ਸੀ। ਇਹ ਕੁਲੇਖਾ ਨਹੀਂ ਖਾਣਾ ਚਾਹੀਦਾ ਕਿ ਸਾਕਤ ਲੋਕ ਵੀ ਕਦੇ ਗੁਰੂ ਰੂਪ ਕਹੇ ਜਾ ਸਕਦੇ ਹਨ।

ਭਜਨ ਸਭਿ ਕਾਰ ਸੁਧਾਰੈ। ਜਥਾ ਸ਼ਕਤਿ ਤੇ ਕੀਨਿ ਬਿਮਾਨਾ। ਕੰਧ ਉਠਾਏ ਕਰਨੋ ਪਯਾਨਾ ॥੩੧॥ ਧਰੀ ਚਿਖਾ ਪਰ ਪਾਵਕ ਬਾਰੀ। ਤਤਛਿਨ ਦਹਿ ਭਸਮ ਕਰਿ ਡਾਰੀ। ਜਬਿ ਤਨੁ ਜਰਨੋ ਭਯੋ ਨਭ ਲਾਲ। ਪਿਖਿ ਸਭਿ ਅਚਰਜ ਕਰਨੋ ਬਿਸਾਲ ॥ ੩੨ ॥ ਮਲਿਨਿ ਖਚਨੋ ਇਕ ਆਇ ਬਿਮਾਨ। ਸੁਰ ਸਰੂਪ ਹੁਇ ਚਢੀ ਸੁਜਾਨਾ।ਦਿੱਬਜ ਸਰੂਪ ਬਿਭੂਖਨ ਬਸਨਾ। ਮੰਦ ਮੰਦ ਸੁੰਦਰ ਮੁਖ ਹਸਨਿ ॥ ੩੩ ॥ ਸਗਰੇ ਲੋਕ ਉਲੰਘਤਿ ਗਈ। ਸਤਿਗੁਰ ਪੁਰਿ ਕੋ ਪ੍ਰਾਪਤਿ ਭਈ। ਅਨਿਕ ਦੇਵ, ਗਣ, ਸਾਦਰ ਸਾਥ। ਪਹੁੰਚਾਈ ਜੋਰਤਿ ਜੁਗ ਹਾਥ ॥ ੩੪ ॥ ਜੈ ਜੈ ਕਰਤਿ ਛੋਰਿ ਮੁਰਿ ਆਇਸਿ। ਉੱਤਮ ਮਹਿਮਾ ਤਿਸ ਕੀ ਗਾਇਸ। ਗੁਰੁ ਪਗ ਪੰਕਜ ਪ੍ਰੇਮ ਬਿਸਾਲਾ। ਤਿਸ ਤੇ ਅਸ ਪਦ ਲਹਿ ਤਤਕਾਲਾ ॥ ੩੫ ॥ ਤਪ ਜਪ ਦਾਨ ਜੱਗ ਨਹਿੰ ਕੀਨਾ। ਗੁਰੁ ਪ੍ਰੇਮ ਤੇ ਸ਼ੁਭ ਗਤਿ ਲੀਨਾ। ਕਲਿ ਮਹਿੰ ਮਾਨਵ ਅਸ ਸ਼੍ਰੀ ਗੁਰ ਕੋ। ਸੇਵਹਿ ਜੋ ਨ ਪ੍ਰੇਮ ਕਰਿ ਉਰ ਕੋ ॥ ੩੬ ॥ ਭਾਗਹੀਨ ਤਿਨ ਤੇ ਕੋ ਪਰੈ। ਅਸ ਸੁਖੈਨ ਜੋ ਕਾਜ ਨ ਕਰੈ। ਬਡ ਪੁੰਨਨਿ ਕੋ ਜੋ ਫਲ ਹੋਈ। ਤੌ ਅਸ ਸਤਿਗੁਰ ਪ੍ਰਾਪਤਿ ਹੋਈ ॥ ੩੭ ॥ ਦੂਰਿ ਉਲੰਘੇ ਬਿਖਮ ਪਹਾਰ। ਦੀਨਸਿ ਦਰਸ਼ਨ ਸਦਨ ਮਝਾਰ। ਨਿਜ ਹਜ਼ੂਰ ਹੁਇ ਤਨੁ ਤਜਿਵਾਇ। ਅਚਲੋਤਮ[1] ਪਦ ਦਈ ਪੁਚਾਇ ॥ ੩੮ ॥ ਅਸ ਕ੍ਰਿਪਾਲ ਗੁਰੁ ਪ੍ਰਭੂ ਬਿਸਾਲ। ਸਿਮਰਹੁ ਮਨ ਤਜਿ ਅਪਰ ਜੰਜਾਲ। ਕਰਹੁ ਅਰਾਧਨਿ ਪ੍ਰੇਮੀ ਹੋਇ। ਜੀਵਤਿ ਨਹਿੰ ਬਿਸਰਾਵਹੁ ਸੋਇ ॥ ੩੯ ॥ ਇਸ ਪ੍ਰਕਾਰ ਸਤਿਗੁਰ ਤਹਿੰ ਬਾਸੇ। ਸਿੱਖਨਿ ਕੇ ਕਰਿ ਕਾਰਜ ਰਾਸੇ। ਬਹੁ ਦਾਸਨਿ ਕੇ ਕਰਨੋ ਪ੍ਰਕਾਸ਼ੂ। ਸੰਸੇ ਜੁਤਿ ਅੱਗਯਾਨ ਬਿਨਾਸੂ॥ ੪੦ ॥ਸ਼੍ਰੀ ਮੁਖ ਤੇ ਆਗਯਾ ਤਬਿ ਕਰੀ। [2]ਸੇਵਾਦਾਰ ਆਇ ਤਿਸ ਘਰੀ। ਸਤਿਸੰਗਤਿ ਕੋ ਦੇਹੁ ਅਹਾਰਾ। ਭੋਜਨ ਰਚਹੁ ਅਨੇਕ ਪ੍ਰਕਾਰਾ[2]॥ ੪੧ ॥ ਤਤਛਿਨ ਸਭਿ ਵਸਤੂ ਅਨਵਾਇ। ਸੇਵਾਦਾਸ ਕਰੀ ਸਮੁਦਾਇ। ਜਗਯ ਕਰਨੋ ਸੰਗਤਿ ਮੁਖ ਪਾਯੋ। ਜਿਸ ਜਸ ਚਹਨੋ ਸੁ ਤਸ ਤਿਸ ਖਾਯੋ॥ ੪੨ ॥ਦੇਖਿ ਪ੍ਰਸੰਨ ਭਏ ਗੁਰਦੇਵ। ਸੇਵਾਦਾਸ ਲਾਇ ਨਿਜ ਸੇਵ। ਕਰਨੋ ਮਸੰਦ ਦੇਸ਼ ਤਿਸ ਕੇਰਾ। ਗੁਰੁ ਦਰਬ ਸੰਚੈ ਸੁ ਘਨੇਰਾ ॥ ੪੩ ॥ ਦੇਗ ਚਲਾਵਨਿ ਲਾਗਨੋ ਤਹਾਂ। ਧਰਮ-ਸਾਲ ਰਚਿ ਸੰਗਤਿ ਮਹਾਂ*। ਅਪਰ ਜਿਤਿਕ ਧਨ ਸੰਚੈ ਹੋਹਿ[2]। ਸਤਿਗੁਰੁ

[1]ਅਟੱਲ ਤੋ ਉਤਮ। [2]ਕੱਠਾ ਹੋ ਜਾਵੇ। *ਇਹੋ ਹੀ ਗੁਰਦਵਾਰਾ ਹੈ ਹੁਣ ਠੀਕ, ਕਾਠੀ ਦਰਵਾਜੇ।

ਢਿਗ ਪਹੁੰਚਾਵੈ ਸੋਇ ॥ ੪੪ ॥ ਇਸ ਬਿਧਿ ਕੋ ਮਸੰਦ ਕਰਿ ਭਾਰੀ। ਸ਼੍ਰੀ ਹਰਿਗੋਬਿੰਦ ਕੀਨਿਸਿ ਤਯਾਰੀ। ਚਲਨੋ ਚਹੈਂ ਨਿਜ ਦੇਸ਼ ਮਝਾਰਾ। ਬਲੀ ਬਿਸਾਲ ਪ੍ਰਤਾਪ ਉਦਾਰਾ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਕਸ਼ਮੀਰ' ਪ੍ਰਸੰਗ ਵਰਣਨੰ ਨਾਮ ਪੰਚਾਸ਼ਤਿ ਅੰਸੂ ॥ ੫੦ ॥

੫੧. [ਵਾਪਸ ਮੁੜੇ। ਜਪਜੀ ਅਰਥ। ਤਲਵੰਡੀ]।

ਦੋਹਰਾ ॥ ਸੁਨਿ ਸਤਿਗੁਰੁ ਕੇ ਗਮਨਿ ਕੋ ਸਿਖ ਸੰਗਤਿ ਸਮੁਦਾਇ। ਫਲ ਮਧੁਰੇ ਬਹੁ ਭਾਂਤਿ ਕੇ ਪੰਥ ਹੇਤੁ ਦੇ ਲਯਾਇ[1] ॥੧॥ ਚੌਪਈ ॥ ਮਨੋ ਕਾਮਨਾਂ ਸਭਿ ਨੇ ਪਾਈ।ਕ੍ਰਿਪਾ ਦ੍ਰਿਸ਼ਟਿ ਪਿਖਿ ਸਿਖ ਸਮੁਦਾਈ।ਸਿਰੇ ਪਾਉ ਮੁੱਖਨਨਿ ਕੋ ਦੀਨੇ। ਨਿਜ ਨਿਜ ਸਦਨ ਬਿਸਰਜਨਿ ਕੀਨੇ ॥ ੨ ॥ ਜਥਾ ਜੋਗ ਸਭਿਹਿਨਿ ਸੋਂ ਕਰਿ ਕੈ। ਗਮਨੇ ਸਤਿਗੁਰ ਹਯ ਪਰਿ ਚਰਿ ਕੈ। ਜਹਿਂ ਬਾਵਨ ਹੋਏ ਅਵਤਾਰ। ਅਦਿਤੀ ਕੱਸ਼ਯਪ ਸਦਨ ਮਝਾਰ॥੩॥ਬਾਰਾਮੂਲਾ ਪੁਰਿ ਕੋ ਨਾਮ*। ਤਿਸ ਥਲ ਮਹਿਂ ਰਿਖਿ ਬਰ[2] ਕੋ ਧਾਮ। ਬਡ ਕਸ਼ਮੀਰ ਦੇਸ਼ ਜਹਿਂ ਤੀਕਾ। ਕੱਸ਼ਯਪ ਕੀਨਿ ਥਪਾਵਨਿ ਨੀਕਾ ॥ ੪ ॥ ਤਹਾਂ ਆਇ ਉਤਰੇ ਗੁਰ ਪੂਰੇ। ਚਹੁੰ ਦਿਸ਼ਿ ਮਹਿਂ ਪਰਬਤ ਥਲ ਰੂਰੇ। ਬਾਰਾਮੂਲੇ ਮਹਿਂ ਸਿਖ ਜੇਤੇ। ਸੁਨਿ ਸਤਿਗੁਰੁ ਢਿਗ ਪਹੁੰਚੇ ਤੇਤੇ॥੫॥ਸਰਬ ਭਾਂਤਿ ਕਰਿ ਸੇਵ ਮਹਾਨੀ। ਪੂਰੀ ਭਈ ਜੁ ਬਾਂਛਾ ਠਾਨੀ। ਗੁਰਮਤਿ ਕੋ ਦੈ ਕਰਿ ਉਪਦੇਸ਼ਾ। ਗਾਢੀ ਸਿੱਖੀ ਕੀਨਿ ਵਿਸ਼ੇਸ਼ਾ ॥ ੬ ॥ ਨਿਸਿ ਬਿਤਾਇ ਕਰਿ ਪ੍ਰਾਤ ਅਰੋਹੈ†।ਪੁਨ ਆਗੈ ਗਿਰ ਕੋ ਮਗ ਜੋਹੈ।ਸਰਲ ਚੀੜ[3] ਸਮੁਦਾਇ ਖਰੇ ਹੈਂ। ਸਨੈ ਸਨੈ ਚਲਿ ਉਲੰਘ ਪਰੇ ਹੈਂ ॥੭॥ ਹਾਫਸਵਾਦ[4] ਸਿੱਖ ਇਕ ਸਿਮਰ-

---

[1]ਲਿਆ ਦਿੱਤੇ। [2]ਭਾਦ ਕੱਸ਼ਯਪ। [3]ਚੀੜ ਦੇ ਬ੍ਰਿੱਛ। [4]ਹਾਫਸ਼ਾਦ। ਏਥੇ ਗੁਰਦੁਆਰਾ ਹੈ।

*ਏਥੇ ਸਤਿਗੁਰਾਂ ਦੇ ਉਤਾਰੇ ਦੇ ਥਾਉਂ ਗੁਰਦੁਆਰਾ ਦਰਯਾ ਦੇ ਕਿਨਾਰੇ ਉਤੇ ਹੈ।

†ਏਥੇ ਸਤਿਗੁਰੂ ਜੀ ਕੁਛ ਦਿਨ ਰਹੇ ਹਨ। ਇੱਕੋ ਰਾਤ ਰਹਿ ਕੇ ਨਹੀਂ ਦੂਰ ਪਏ। ਇਰਦ ਗਿਰਦ ਸ਼ਿਕਾਰ ਚੜ੍ਹਦੇ ਰਹੇ ਹਨ। ਜਿੱਥੇ ਹੁਣ ਸਿੰਘ ਪੁਰਾ ਗਾਉਂ ਹੈ, ਇਸ ਤੋਂ ਉਰੇ ਜਿੱਥੇ ਪੁਰਾਣੀ ਸੜਕ ਲੰਘਿਆ ਕਰਦੀ ਸੀ, ਇੱਥੇ ਇਕ ਬਹਿਲੋਲ ਨਾਮੇ ਫਕੀਰ ਪਾਸ ਜਾ ਕੇ ਬੈਠਿਆ ਕਰਦੇ ਸਨ ਜੋ ਉਹਨਾਂ ਦੇ ਸਤਿਸੰਗ ਨਾਲ ਤਰ ਗਿਆ, ਇਸ ਟਿਕਾਣੇ ਹੁਣ ਤਕ ਬਡਾ ਸਾਹਿਬ ਹੈ, ਜਿੱਥੇ ਹੁਣ ਗੁਰਦਵਾਰਾ ਬਣ ਗਿਆ ਹੈ। ਹੁਣ ਵਾਲੀ ਪੱਕੀ ਸੜਕ ਤੋਂ ਸ਼੍ਰੀ ਨਗਰ ਵੱਲ ਬਾਰਾਂ ਮੂਲੇ ਤੋਂ ਚਾਰ ਕੁ ਮੀਲ ਅਗੋਰੇ 'ਦਿਲਨਾਂ' ਨਾਮੇ ਗਿਰਾਂ ਤੋਂ ਸੱਜੇ ਪਾਸੇ ਵੱਲ ਸੜਕ ਇਸ ਟਿਕਾਣੇ ਨੂੰ ਚੜ੍ਹਦੀ ਹੈ। ਇਹ ਟਿਕਾਣਾ ਬੜਾ ਰਮਣੀਕ ਹੈ, ਮੀਲ ਕੁ ਪਰੇ ਸਿੰਘਾਂ ਦਾ ਗਿਰਾਂ ਹੈ—ਸਿੰਘ ਪੁਰਾ—।

ਤਿ*। ਸਤਿਗੁਰੁ ਦਰਸ਼ਨ ਕੋ ਚਿਤ ਬਿਰਮਤਿ[1]। ਤਿਸਕੋ ਦਰਸ਼ਨ ਦੈਬੇ ਹੇਤੂ। ਪਹੁੰਚੇ ਸ਼੍ਰੀ ਸੋਢੀ ਕੁਲਕੇਤ॥੮॥ਪੁਰਿ ਤੇ ਵਹਿਰ ਕਰਨੇ ਪਿਖਿ ਡੇਰਾ। ਉਤਰੇ ਹਯ ਲਗਾਇ ਤਿਸ ਬੇਰਾ। ਤਰੁਵਰੁ ਕੀ ਛਾਯਾ ਰਮਣੀਕ। ਸਘਨ ਸਦਲ ਗਨ ਖਰੇ ਨਜੀਕ ॥੯॥ ਫਰਸ਼ ਕਰਾਇ ਬੈਠਿ ਤਹਿੰ ਗਏ। ਪੁਰਿ ਮਹਿੰ ਸੁਧਿ ਹੋਈ 'ਗੁਰ ਆਏ'। ਕਰਮ ਚੰਦ ਸਿਖ ਤਹਾਂ ਬਸਤਿ ਹੈ। ਬਾਨੀ ਪਠਿਬੇ ਅਰਥ ਰਸਤਿ[2]†ਹੈ॥੧੦॥ ਸੋ ਸੁਨਿ ਕੈ ਆਯਹੁ ਤਤਕਾਲੁ। ਦੇਖਨੋ ਸੁੰਦਰ ਦਰਸ ਬਿਸਾਲੁ। ਬੰਦਨ ਕਰੀ ਚਰਨ ਅਰਬਿੰਦ। ਬੂਝਤਿ ਭੇ ਸ਼੍ਰੀ ਹਰਿਗੋਬਿੰਦ ॥੧੧॥ 'ਕੌਨ ਅਹੈਂ, ਕਿਸ ਥਲ ਮਹਿੰ ਬਾਸੈਂ?। ਕਿਸ ਕਾਰਜ ਆਯਹੁ ਹਮ ਪਾਸੈ?'।ਕਰਮ ਚੰਦ ਕਰ ਜੋਰਤਿ ਉਚਰੀ। 'ਰਾਵਰਿ ਸਿੱਖ,ਬਸੌਂ ਇਸ ਪੁਰੀ ॥੧੨॥ ਜਥਾ ਸ਼ਕਤਿ ਚਾਹੌਂ ਤੁਮ ਸੇਵਾ। ਬਡੇ ਭਾਗ

[1]ਲੋਚਦਾ ਸੀ। [2]ਬਾਣੀ ਦੇ ਪਾਠ ਤੇ ਅਰਥਾਂ ਦਾ ਰਸੀਆ।

*ਕਵਿ ਜੀ ਨੇ ਮੁੜਵੇਂ ਸਫਰ ਦਾ ਹਾਲ ਨਹੀਂ ਦਿੱਤਾ, ਪਰ ਹੋਰ ਪੁਸਤਕਾਂ ਅਤੇ ਰਸਤੇ ਦੇ ਨਿਸ਼ਾਨਾਂ ਤੋਂ ਪਤਾ ਲਗਦਾ ਹੈ ਕਿ ਬਾਹਰਾਂ ਮੁਲੇ ਤੋਂ ਦਰਯਾ ਦੇ ਪਾਰਲੇ ਕਿਨਾਰੇ ਜੋ ਸੜਕ ਤਦੋਂ ਪੰਜੇ ਸਾਹਿਬ ਤਕ ਜਾਂਦੀ ਸੀ, ਗੁਰੂ ਸਾਹਿਬ ਜੀ ਉਸ ਰਸਤੇ ਪੰਜੇ ਸਾਹਿਬ ਅੱਪੜੇ ਹਨ। ਅਜ ਕਲ ਸੜਕ ਉਰਾਰਲੇ ਪਾਸੇ ਹੈ। ਰਾਹ ਵਿਚ ਉੜੀ ਦੇ ਲਾਗ ਆਪ ਦੇ ਠਹਿਰਨ ਦੀ ਯਾਦਗਾਰ ਹੈ, ਹੋਰ ਬੀ ਜਗਾ ਜਗਾ ਨਿਸ਼ਾਨ ਸਨ ਜੋ ਮਿਟ ਰਹੇ ਹਨ। ਇਕ ਦੋ ਜਗ੍ਹਾ ਹੋਰ ਬੀ ਹਨ, ਫਿਰ ਮੁਜ਼ਫਰਾ ਬਾਦ ਜਿੱਥੇ ਟਿਕੇ ਸਨ ਓਥੇ ਸੁਹਣਾ ਗੁਰਦੁਆਰਾ ਹੈ, ਚਸ਼ਮਾ ਹੈ, ਉਸ ਤੋਂ ਕੁਛ ਵਿੱਥ ਤੇ ਬਾਦਸ਼ਾਹ ਦੀ ਵ੍ਹੋਦਗਾਹ ਹੈ, ਜਿਸ ਦੀ ਚਾਰ ਦੀਵਾਰੀ ਦਰਵਾਜ਼ੇ ਤੇ ਉਪਰ ਖੁਤਬਾ ਬੀ ਹੈ। ਇਹ ਜ਼ਿਕਰ ਬੀ ਅਜ ਤਕ ਲੋਕਾਂ ਨੂੰ ਯਾਦ ਹੈ ਕਿ ਪਾਤਸ਼ਾਹ ਨੇ ਜੋ ਆਪਣੇ ਡੇਰੇ ਦੀ ਰੌਣਕ ਵਿਚ ਸੀ ਸਤਿਗੁਰਾਂ ਨੂੰ ਨਿਰੀ ਉਜਾੜ ਵਿਚ ਡੇਰਾ ਕੀਤਾ ਵੇਖ ਕੇ ਆਖਿਆ ਕਿ ਆਪ ਉਜਾੜ ਵਿਚ ਉਤਰੇ ਹੋ ? ਤਾਂ ਆਪ ਨੇ ਉੱਤਰ ਦਿਤਾ ਕਿ ਫਕੀਰਾਂ ਦੀ ਉਜਾੜ ਦੁਤੀਆ ਦਾ ਚੰਦ ਹੈ, ਤੇ ਪਾਤਸ਼ਾਹਾਂ ਦੀ ਰੌਣਕ ਪੁੰਨਜਾਂ ਦਾ ਚੰਦ ਹੈ। ਭਾਵ ਇਹ ਸੀ ਕਿ ਇਸ ਅਸਥਾਨ ਦੀ ਰੌਣਕ ਵਧੇਗੀ ਤੇ ਫਰੋਦਗਾਹ ਦੀ ਘਟੇਗੀ, ਸੋ ਹੁਣ ਗੁਰਦਵਾਰੇ ਬੜੀ ਰੌਣਕ ਹੈ ਤੇ ਫਰੋਦਗਾਹ ਉਜਾੜ ਪਈ ਹੈ, ਅੰਦਰ ਖੇਤੀ ਹੁੰਦੀ ਹੈ। ਇਵੇਂ ਆਪ ਉਸ ਰਸਤੇ ਗਏ ਜਾਪਦੇ ਹਨ ਜੋ ਹੁਣ ਮਾਨਸੇਹਰਾ (ਮਾਨ ਸਿੰਘੇਰਾ) ਐਬਟਾਬਾਦ ਪਾਸੋਂ ਲੰਘਦਾ ਹੈ। ਐਬਟਾਬਾਦ ਪਾਸੇ ਨਵਾਂ ਸ਼ਹਿਰ ਪੁਰਾਣੀ ਆਬਾਦੀ ਹੈ। ਏਥੇ ਯਾ ਧਮਧੇੜ ਕਿਸੇ ਟਿਕਾਣੇ ਆਪ ਟਿਕੇ ਹਨ। ਫੇਰ ਪੰਜੇ ਸਾਹਿਬ ਅੱਪੜੇ ਹਨ। ਏਥੋਂ ਪਾਤਸ਼ਾਹ ਪੱਛੋਂ ਨੂੰ ਗਿਆ ਹੈ ਤੇ ਆਪ ਗੁਜਰਾਤ ਆਦਿਕ ਥਾਈਂ ਠਹਿਰਦੇ ਹਾਫਜ਼ਾਬਾਦ ਹੋਕੇ ਨਨਕਾਣੇ ਸਾਹਿਬ ਗਏ ਹਨ। ਇਹ ਬੀ ਖਿਆਲ ਹੈ ਕਿ ਵਜ਼ੀਰਾਬਾਦ ਗੁਜਰਾਤੋਂ ਹੁੰਦੇ ਹੋਏ ਠਹਿਰੇ ਹਨ, ਜਿੱਥੇ ਕੋਠਾ ਸਾਹਿਬ ਕਰਕੇ ਗੁਰਦਵਾਰਾ ਮੌਜੂਦ ਹੈ। ਪਰ ਵਿਸ਼ੇਸ਼ ਖੋਜ ਦੀ ਲੋੜ ਹੈ।

†ਪਾ:—ਸਹਤ।

ਪਹੁੰਚੇ ਗੁਰਦੇਵਾ'। ਇਮ ਕਹਿ ਗਯੋ ਸਦਨ ਤਤਕਾਲਾ। ਸਰਬ ਸਮੱਗ੍ਰੀ ਲਯਾਇ ਬਿਸਾਲਾ॥ ੧੩॥ ਹੇਤੁ ਪਵੰਗਮ ਤ੍ਰਿਣ ਅਰੁ ਦਾਨਾ। ਚਾਵਰ, ਚੂਨ, ਦਾਰ[1] ਬਿਧਿ ਨਾਨਾ। ਸਰਪੀ[2], ਸਿਤਾ[3],ਆਨਿ ਕਰਿ ਨੀਕੇ।ਸ਼੍ਰੀ ਗੁਰ ਕੇ ਸਭਿ ਧਰਨੋ ਨਜੀਕੇ॥੧੪॥ ਆਇਸੁ ਪਾਇ ਅਗਾਲਿਕ[4] ਤਬੈ। ਭੋਜਨ ਕਰਨੋ ਤਜਾਰਿ ਸ਼ੁਭ ਸਬੈ। ਸ਼੍ਰੀ ਹਰਿ ਗੋਬਿੰਦ ਜਬਿ ਤ੍ਰਿਪਤਾਏ। ਹੁਇ ਪ੍ਰਸੰਨ ਬੈਠੇ ਤਰੁ ਛਾਏ॥ ੧੫॥ ਬੋਲਨੋ ਕਰਮਚੰਦ ਕਰ ਜੋਰਿ। 'ਚਹਿਤਿ ਰਹਨੋ ਆਵਨਿ ਤੁਮ ਓਰ। ਜਪੁਜੀ ਕੇ ਅਰਥਨ ਕੀ ਚਾਹੁ। ਸੁਨੌਂ ਸ਼ੂਨ ਮੈਂ ਰਾਵਰਿ ਪਾਹੁ॥੧੬॥ ਕ੍ਰਿਪਾ ਕਰਹੁ ਮੁਝ ਦੇਹੁ ਸੁਨਾਇ। ਤੁਮ ਬਿਨ ਅਪਰ ਨ ਕਿਸ ਤੇ ਆਇ'। ਸ਼੍ਰੀ ਹਰਿਗੋਵਿੰਦ ਬਾਕ ਬਖਾਨਾ। 'ਜਪ ਕੇ ਅਰਥ ਮਹਾਨ ਮਹਾਨਾ॥ ੧੭॥ ਜਥਾ ਬੇਦ ਪਦ ਅਰਥ ਉਚਾਰੈਂ। ਨਿਜ ਸਰੂਪ ਜਾਨਨਿ ਨਿਰਧਾਰੈ[5]। ਤਿਮ ਜਪੁ ਪਦ ਕੋ ਅਰਥ ਲਖੀਜੈ। ਜਾਨਨਿ ਅਪਨਿ ਸਰੂਪ ਜਨੀਜੈ॥ ੧੮॥ ਧਰਨੋ ਪ੍ਰਥਮ ਹੀ ਜੋ ਜਪੁ ਨਾਮ। ਸਰਬ ਗ੍ਰੰਥ ਕੋ ਲਿਖਿ ਅਭਿਰਾਮ। ਬੇਦ ਰੁ ਜਪੁ ਪਦ ਦੋ ਕੋ ਅਰਥ[6]। ਇਕਿ ਜਾਨਨਿ ਕੋ ਕਹੈ ਸਮਰਥ[7]॥੧੯॥ ਯਾਂਤੇ ਸੁਨਹੁ ਖਸ਼ਟ ਜੇ ਪੌਰੀ। ਕੀਨਿ ਮੰਗਲਾ ਚਰਨ ਸੁ ਠੌਰੀ[8]। ਸਪਤਮ ਮਹਿੰ ਬੈਰਾਗ ਅਲਾਵਾ।ਬਿਨਾ ਗਯਾਨ ਸਭਿ ਕੂਰ ਦਿਖਾਵਾ॥੨੦॥ਬਹੁਰੋ ਚਾਰ ਜਿ ਪੌਰੀ ਬਨੀ। ਸ਼੍ਰਵਣ ਮਹਾਤਮ ਮਹਿੰਮਾ ਭਨੀ[9]। ਪੁਨ ਚਾਰਿਨਿ ਮਹਿੰ ਮਨਨ ਦਿਖਾਯੋ। ਬ੍ਰਹਮ ਗਯਾਨ ਕੋ ਹੇਤੁ[10] ਜਨਾਯੋ॥੨੧॥ ਪੰਚ ਪਰਵਾਣ ਬਿਖੈ ਨਿੱਧਯਾਸਨ। ਤੀਨਹੁੰ[11] ਕਰਤਨੋ ਕਰਹਿ ਉਪਾਸਨ। 'ਤੁ ਸਦਾ ਸਲਾਮਤਿ ਨਿਰੰਕਾਰਿ'। ਇਹ ਤੁਕ ਤਤ੍ਵਮਸਿ[12] ਉਚਾਰ॥੨੨॥ ਮਹਾਂ ਵਾਕ ਇਹ ਸ਼੍ਰੁਤਿ ਮਹਿੰ ਚਾਰਿ[13]। ਤਿਮ

---

[1]ਦਾਲ। [2]ਘਿਉ। [3]ਖੰਡ। [4]ਲਾਂਗਰੀ, ਰਸੋਈਆ। [5]ਜਿਵੇਂ ਬੇਦ ਪਦ ਦਾ ਅਰਥ ਕਹਿੰਦੇ ਹਨ ਕਿ "ਨਿਜ ਸਰੂਪ ਦਾ ਜਾਨਣਾ" ਹੈ। [6]ਵੇਦ ਦਾ ਧਾਤੂ ਹੈ ਵਿਦ (ਵਿਦ੍=ਜਾਨਣਾ)। ਜਪ ਦਾ ਧਾਤੂ ਹੈ ਚਪ (ਗਜਪ=ਜਾਪਣਾ)। ਵਿਸ਼ੇਸ਼ ਲਈ ਦੇਖੋ ਰਾਸ ੩ ਅੰਸੁ ੪੧ ਅੰਕ ੨੬ ਦੀ ਹੇਠਲੀ ਟੂਕ। [7]ਸ਼ਬਦ ਸ਼ਕਤੀ ਦੱਸਦੀ ਹੈ ਕਿ (ਦੋਹਾਂ ਦਾ) ਇਕੋ ਅਰਥ ਹੈ [ਸੰਸ:, ਸਾਮਰ੍ਥ=ਸ਼ਬਦ ਦੀ ਅਰਥ ਸ਼ਕਤੀ] (ਅ) ਜੋ (ਸਮਰੱਥ=) ਗਯਾਨੀ ਲੋਕ ਹਨ। (ੲ) ਇਕ ਜਾਣਨ ਨੂੰ ਯਥਾਰਥ ਅਰਥ ਕਹਿੰਦੇ ਹਨ। [8]ਦੀ ਥਾਵੇਂ। [9]'ਸ਼੍ਰਵਣ' ਦੀ ਮਹਿਮਾ ਕਹੀ ਹੈ। [10]ਕਾਰਣ। [11]ਸ਼੍ਰਵਣ, ਮਨਨ, ਨਿੱਧਯਾਸਨ। [12]ਇਹ ਵੇਦਾਂਤ ਦਾ ਮਹਾਂ ਵਾਕ ਹੈ। [ਤਤ੍+ਤ੍ਵੰ+ਅਸੀ=ਸੋ ਪ੍ਰਮਾਤਮਾ ਤੂੰ ਹੈਂ]। [13]ਵੇਦ ਵਿਚ ਚਾਰ ਹਨ।

ਤੁਕ ਕਹੀ ਚਾਰਿ ਹੀ ਬਾਰ। ਸ਼ਕਤਿ ਸ਼ਾਂਤਕੀ[1] ਪ੍ਰਥਮ ਉਚਾਰੀ।ਜੋ ਅਸੰਖ ਕੀ ਪਵਰਿ[2] ਬਿਚਾਰੀ ॥ ੨੩ ॥ ਦੁਜੈ ਬਿਖੈ ਤਾਮਸੀ[3] ਕਹੀ। ਤ੍ਰਿਤੀ ਬਿਖੈ ਦ੍ਵੈ ਮਿਸਰਤਿ[4] ਲਹੀ। ਜੀਵ ਈਸ਼ ਇਕਤਾ ਦਿਖਰਾਈ। ਸਚਿਦਾਨੰਦ ਦੁਹਨਿ ਸਮ ਪਾਈ[5] ॥ ੨੪ ॥ ਇੱਤਮਾਦਿਕ ਸਭਿ ਅਰਥ ਸੁਨਾਏ। ਸੁਨਿ ਸਿਖ ਸਗਰੇ ਮੰਨਿ ਵਸਾਏ।[6]ਜਪੁਜੀ ਅਰਥ ਅਹੈਂ ਅਤਿ ਗੂਢੋ।ਸ਼੍ਰੀ ਨਾਨਕ ਬਾਨੀ ਸਭਿ ਰੂਢੋ[6] ॥੨੫ ॥ ਜਿਸ ਤੇ ਪਰੈ ਕਹਿਨ ਕੁਛ ਨਾਂਹੀ। ਕਹੈ ਪਰੈ ਸੋ ਜਾਨਹਿੰ ਨਾਂਹੀ[7]। ਜੋਗ ਜਨਾਵਨਿ[8] ਸਕਲ ਜਨਾਯੋ। ਸਭਿ ਸਿੱਖਨਨਿ ਕੋ ਪੰਥ ਬਤਾਯੋ ॥ ੨੬ ॥ ਬਚਨ ਮਾਨਿ ਜਿਨ ਪਾਯਹੁ ਗਯਾਨ। ਕੋਟ ਜਨਮ ਕੇ ਬੰਧਨ ਹਾਨਿ। ਮੱਜਤਿ ਜਪਜੀ ਪਢਿ ਜੁਤਿ ਨੇਮ। ਸ਼੍ਰੀ ਨਾਨਕ ਧਰਿ ਧਯਾਨ ਸੁ ਪ੍ਰੇਮ ॥੨੭॥ਤਿਨ ਕੋ ਗਹੈ ਨ ਜਮ ਦੁਖਦਾਈ। ਅੰਤ ਸਮੈ ਗੁਰ ਬਨਹਿੰ ਸਹਾਈ[7]। ਸ਼੍ਰੀ ਗੁਰ ਨਾਨਕ ਦੇਸ਼ ਬਿਦੇਸ਼। ਫਿਰੇ ਉਧਾਰਤਿ ਜੀਵ ਵਿਸ਼ੇਸ਼ ॥ ੨੮ ॥ ਜੇਠੇ ਆਦਿ ਸੁਨੀ ਗੁਰ ਪਾਸ[9]। ਅਪਨਿ ਮਨੋਰਥ ਕੀਨਿ ਪ੍ਰਕਾਸ਼। [10]ਜਨਮੇ ਸ਼੍ਰੀ ਨਾਨਕ ਜਗਤੇਸ਼। ਸੋ ਇਤ ਹੀ ਦਿਸ਼ਿ ਹੈ ਸ਼ੁਭ ਦੇਸ਼ ॥ ੨੯ ॥ ਕ੍ਰਿਪਾ ਕਰਹੁ ਤਹਿੰ ਦਰਸ ਦਿਖਾਵਹੁ। ਚਲਤਿ ਪੰਥ ਤਿਤ ਓਰ ਸਿਧਾਵਹੁ[7]। ਸ਼੍ਰੀ ਹਰਿਗੋਵਿੰਦ ਸੁਨਿ ਕਰਿ ਭਾਖਾ। [10]ਹਮਰੀ ਭੀ ਐਸੇ ਅਭਿਲਾਖਾ ॥ ੩੦ ॥ ਅਬਿ ਦਰਸ਼ਨ ਕਰਤੇ ਤਹਿੰ ਚਲੈਂ। ਬਰਤਿ ਨਿਮਾਨੀ ਕੋ ਨਰ ਮਿਲੈਂ[10]। ਤਿਸ ਦਿਨ ਹਮ ਭੀ ਪਹੁੰਚਹਿੰ ਜਾਈ[7]। ਇਮ ਕਹਿ ਸਤਿਗੁਰ ਨਿਸਾ ਬਿਤਾਈ ॥ ੩੧ ॥ ਪ੍ਰਾਤਿ ਭਏ ਆਰੋਹਿ ਤੁਰੰਗ। ਗਮਨੇ ਪੰਥ ਸੈਨ ਕੁਛ ਸੰਗ। ਕਰਮ ਚੰਦ ਤਬਿ ਆਇ ਅਗਾਰੀ। [10]ਚਲੋਂ ਸੰਗ ਮੈਂ[7] ਗਿਰਾ ਉਚਾਰੀ ॥੩੨॥ ਕਹਯੋ ਗੁਰੂ [10]ਰਚਿ ਇਹਾਂ ਸਥਾਨ।ਆਇ ਸਿੱਖ, ਕਰਿ ਸੇਵ ਮਹਾਨ। ਜਿਮ ਹਮ ਸੰਗ ਰਹੇ ਫਲ ਪਾਵੈਂ। ਤਥਾ ਸਥਾਨ ਸੇਵ ਤੇ ਭਾਵੈ[7] ॥ ੩੩ ॥ ਇਮ ਦੈ ਧੀਰਜ ਚਲੇ ਅਗਾਰੀ। ਬਾਰ ਦੇਸ਼ ਜਿਸ ਦਿਸ਼ਾ ਮਝਾਰੀ। ਪੰਥ ਉਲੰਘਤਿ ਪਹੁੰਚੇ ਜਾਈ। ਤਲਵੰਡੀ

---

[1]ਸਤੋਗੁਣੀ। [2]ਪੌੜੀ। [3]ਤਮੋਗੁਣੀ। [4]ਸਤੋ ਤੇ ਤਮੋ ਰਲੀ ਹੋਈ। [5]ਜੀਵ ਤੇ ਈਸ਼ ਦੀ ਏਕਤਾ ਦਿਖਾਈ, 'ਸਤ ਚਿਤ ਆਨੰਦਤਾ' ਦੁਹਾਂ ਵਿਚ ਇਕੋ ਜੇਹੀ ਪਾਈ ਜਾਂਦੀ ਹੈ। [6]ਸਾਰੀ ਸੁੰਦਰ ਹੈ। [7]ਜੋ ਪਰੇ ਕਹਿੰਦਾ ਹੈ ਸੋ ਜਾਣਦਾ ਨਹੀਂ (ਭਾਵ ਅਨਜਾਨ ਹੈ)। [8]ਜਣਾਵਣੇ ਲਾਇਕ। [9]ਜੇਠੇ ਆਦਿਕਾਂ ਨੇ ਇਹ ਗੱਲ ਗੁਰੂ ਜੀ ਪਾਸੋਂ ਸੁਣੀ ਹੋਈ ਸੀ। [10]ਨਿਮਾਣੀ ਇਕਾਦਸ਼ੀ ਦੇ (ਦਿਨ) ਪੁਰਸ਼ ਇਕੱਠੇ ਹੁੰਦੇ ਹਨ।

ਨਗਰੀ ਜਿਸ ਤਾਈਂ ॥ ੩੪ ॥ ਸ਼੍ਰੀ ਨਾਨਕ ਸਰ ਪਰ ਕਰਿ ਡੇਰਾ। ਕੀਨਿ ਸ਼ਨਾਨ ਬਿਮਲ ਜਲ ਹੇਰਾ। ਬਹੁਤਿ ਮੋਲਿ ਕੀ ਪੋਸ਼ਿਸ਼ ਨਈ। ਪਹਿਰੀ ਤਨ ਸ਼ੋਭਾ ਅਤਿ ਭਈ ॥ ੩੫ ॥ ਸੂਖਮ ਬਹੁ ਪਾਲੇ ਕੋ[1] ਜਾਮਾ। ਕਲਗੀ ਜਿਗਾ ਸੀਸ ਅਭਿਰਾਮਾ। ਸ਼ਮਸ਼ ਸ਼ਸਤ੍ਰ ਦੀਰਘ ਮੁਖ ਮੰਡਲ। ਮੁਕਤਾ-ਮਾਲ ਕਰਨ ਕਲ ਕੁੰਡਲ ॥ ੩੬ ॥ ਸਹਤ ਸਿਪਰ ਸ਼ੋਭਤਿ ਸ਼ਮਸ਼ੇਰ[2]। ਕਸੀ ਕਮਰ ਪੌਰਖ ਸਮ ਸ਼ੇਰ[3]। ਦਰਬ ਪ੍ਰਸਾਦ ਬਹੁਤ ਉਚਵਾਏ। ਫਲ ਕਸ਼ਮੀਰ ਦੇਸ਼ ਕੇ ਲਯਾਏ ॥ ੩੭॥ ਪ੍ਰਥਮ ਤਾਲ ਪਰ ਅਰਪਿ ਉਪਾਇਨ। ਪੁਨ ਪਹੁੰਚੇ ਚਲਿ ਕਰਿ ਤਿਸ ਆਇਨ। ਜਨਮ ਲੀਨਿ ਸ਼੍ਰੀ ਨਾਨਕ ਜਹਾਂ। ਧਰਿ ਅਕੋਰ ਦਰਸ਼ਨ ਕੋ ਲਹਾ ॥ ੩੮ ॥ ਉਰ ਕਰਿ ਧਯਾਨ ਮਧੁਰ ਫਲ ਧਰੇ। ਬਿਨਤੀ ਭਨਤਿ ਬੰਦਨਾ ਕਰੇ। ਤਹਿੰ ਦਰਸ਼ਨ ਕਰਿ ਆਨ ਸਥਾਨ। ਚਲੇ ਬਤਾਵਤਿ ਗੁਰ ਭਗਵਾਨ ॥ ੩੯ ॥ ਜਿਸ ਤਰੁਵਰੁ ਕੇ ਤਰ ਪ੍ਰਭੁ ਪਰੇ। ਆਇ ਸ਼ੇਸ਼[4] ਮੁਖ ਛਾਯਾ ਕਰੇ। ਕਥਾ ਸੁਨਾਵਤਿ ਦਰਸ ਕਰਾਵਾ। ਸਭਿਹਿਨਿ ਤਿਸ ਥਲ ਸੀਸ ਨਿਵਾਵਾ ॥੪੦॥ ਬਿਰਛ ਬਿਲੋਕਨੋ ਬਹੁਰੋ ਜਾਇ। ਟਿਕੀ ਰਹੀ ਜਹਿੰ ਤਰੁ ਪਰਛਾਂਇ[5]। ਪੁਨ ਕਿਦਾਰ ਸੋ ਜਾਇ ਨਿਹਰਨੋ। ਮਹਿਖਨਿ ਚਰਨੋ ਕਰਨੋ ਦੂਤਿ ਹਰਨੋ॥੪੧॥ਇੱਤ੍ਯਾਦਿਕ ਫਿਰਿ ਸਰਬ ਸਥਾਨ। ਜਾਤ੍ਰਾ ਕਰੀ ਭਾਉ[6] ਕੋ ਠਾਨਿ। ਆਨਿ ਬਿਰਾਜੇ ਸਤਿਗੁਰੁ ਡੇਰੇ। ਪਸਰੀ ਖਬਰ ਦੇਸ਼ ਚਹੁੰਫੇਰੇ ॥ ੪੨ ॥ ਬ੍ਰਤ ਇਕਾਦਸ਼ੀ ਦਿਵਸ ਨਿਮਾਨੀ। ਆਧਹੁ ਮੇਲਾ ਭਰਨੋ ਮਹਾਨੀ। ਬੇਦੀ ਲਾਲੂ ਚਾਚਾ ਗੁਰੁ ਕੋ। ਤਿਸ ਕੋ ਪਰਪੌਤ੍ਰਾ ਹਿਤ ਕਰਿ ਕੋ ॥ ੪੩ ॥ ਸੁਧਿ ਸੁਨਿਕੈ ਮਨ ਮੋਦ ਉਪਾਯੋ। ਸੁਤ ਬੁਲਾਰ ਕੁਲ ਤਾਂਹਿ ਸੁਨਾਯੋ ਮਿਲਿ ਕਰਿ ਸ਼ੁਭ ਮਾਨਵ ਸਮੁਦਾਏ। ਆਛੀ ਵਸਤੁ ਸੰਗ ਲਵਾਏ ॥ ੪੪ ॥ ਰਿਦੇ ਭਾਉ ਧਰਿ ਸਭਿ ਕਰ ਜੋਰਿ। ਮਿਲੇ ਗੁਰੂ ਕੋ ਅਰਪਿ ਅਕੋਰ। ਫਰਸ਼ ਬਿਸਾਲ ਦਿਵਾਨ ਬਡੇਰਾ। ਰਾਜ ਸਮਾਜ ਦਿਪੈ ਗੁਰੁ ਕੇਰਾ ॥੪੫॥ ਪਿਖਿ ਸਭਿਹਿਨਿ ਕੋ ਕਰਿ ਸਨਮਾਨਾ।ਕੁਸ਼ਲ ਅਨਾਮਯ[6] ਬੂਝਨਿ ਠਾਨਾ। ਤਿਨ ਬਡਿਯਨਿ ਕੀ ਜਥਾ ਕਹਾਨੀ। ਗੁਰ ਪੂਛੀ ਤਿਨ ਅਖਿਲ ਬਖਾਨੀ ॥੪੬ ॥ ਸਿਰੇਪਾਉ ਬਹੁ ਮੋਲੇ ਜੋਈ। ਬਖ਼ਸ਼ੇ ਦੈਨਹੁੰ ਕੋ ਪਿਖਿ ਤੋਈ। ਅਤਿ ਅਨੰਦ ਪਾਯਹੁ ਮਿਲਿ ਗੁਰ

[1]ਬਹੁਤੇ ਪੱਲਿਆਂ ਵਾਲਾ। [2]ਤਲਵਾਰ। [3]ਸ਼ੇਰ ਵਾਂਙ। [4]ਸ਼ੇਸ਼ਨਾਗ ਨੇ। [5]ਬ੍ਰਿੱਛ ਦਾ ਪਰਛਾਵਾਂ। [6]ਸੁਖ ਸਾਂਦ ਤੇ ਰਾਜ਼ੀ ਖੁਸ਼ੀ।

ਕੋ। ਪਰਖਤਿ ਭੇ ਉਦਾਰ ਬਡਿ ਉਰ ਕੋ ॥ ੪੭ ॥ ਪੁਨ ਮੇਲਾ ਆਧੋ ਥਲ[1] ਪਰਸਨ। ਤਿਨ ਸਭਿਹਿਨਿ ਲੀਨਸਿ ਗੁਰ ਦਰਸ਼ਨ। ਜਥਾ ਸ਼ਕਤਿ ਭੇਟਨਿ ਅਰਪਾਵੈਂ। ਰਿਦੇ ਕਾਮਨਾ ਕਰਹਿੰ ਸੁ ਪਾਵੈਂ ॥ ੪੮ ॥ ਹਾਥ ਜੋਰਿ ਕਰਿ ਸੀਸ ਨਿਵਾਵੈਂ। ਸੁੰਦਰ ਗੁਰ ਸਰੂਪ ਦਰਸਾਵੈਂ। ਕਰਹਿੰ ਸਰਾਹਨਿ ਆਪਸ ਮਾਂਹੀ। ਸੁਜਸੁ ਕਰਤਿ ਨਿਤ ਨਿਜ ਘਰ ਜਾਂਹੀ ॥ ੪੯ ॥ ਗ੍ਰਾਮ ਸਮੂਹਨਿ ਕੇ ਨਰ ਆਏ। ਕਰਿ ਮੇਲਾ ਸਤਿਗੁਰ ਦਰਸਾਏ। ਇਸ ਪ੍ਰਕਾਰ ਸ਼੍ਰੀ ਹਰਿਗੋਵਿੰਦ। ਦੇਖਿ ਦੇਖਿ ਗਮਨੈ ਨਰ ਬ੍ਰਿੰਦ ॥ ੫੦ ॥ ਕੇਤਿਕ ਦਿਨ ਤਹਿੰ ਥਾਸਾ ਕਰਿ ਕੈ। ਕਰਨੋ ਕੂਚ ਹਯ ਸੁੰਦਰ ਚਰਿ ਕੈ। ਸਨੈ ਸਨੈ ਮੱਦ੍ਰੀ ਚਲਿ ਆਏ। ਸ਼ੁਭ ਸਥਾਨ ਪਿਖਿ ਸਿਵਰ ਕਰਾਏ ॥ ੫੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਤਲਵੰਡੀ' ਪ੍ਰਸੰਗ ਬਰਨਨੰ ਨਾਮ ਏਕ ਪੰਚਾਸਤੀ ਅੰਸੂ ॥ ੫੧ ॥

੫੨. [ਤੀਸਰੀ ਸਗਾਈ]।

ਦੋਹਰਾ ॥ ਮੱਦ੍ਰੀ* ਉਤਰੇ ਗੁਰੁ ਪ੍ਰਭੂ ਦਾਸਨਿ ਲਾਇ ਤੁਰੰਗ।ਦਰਸ਼ ਕਰਾਇ ਬਿਸਾਲ ਕੋ ਬੈਠੇ ਸਿਖ ਭਟ ਸੰਗ ॥ ੧ ॥ ਚੌਪਈ ॥ ਗ੍ਰਾਮ ਬਿਖੈ ਨਰ ਸੁਨਿ ਸਭਿ ਆਏ। ਅਰਪਿ ਉਪਾਇਨਿ ਸੀਸ ਨਿਵਾਏ। ਸੇਵਾ ਸਰਬ ਕਰੀ ਗੁਰੁ ਕੇਰੀ। ਇਕ ਸਿਖ ਨੇ ਭਾਖਨੋ ਤਿਸ ਬੇਰੀ ॥ ੨ ॥ 'ਸ਼੍ਰੀ ਅਰਜਨ ਕੋ ਆਸਾ[2] ਇਹਾਂ। ਪਗ ਕੀ ਪਨਹੀ ਉੱਤਮ ਮਹਾਂ'। ਸੁਨਿ ਸਤਿਗੁਰ ਸੋ ਨਿਕਟਿ ਮੰਗਾਏ।ਕਰਿ ਦਰਸ਼ਨ ਸਭਿ ਸੀਸ ਨਿਵਾਏ॥੩॥ਜੇਠੇ ਬੁਝਨੋ'ਗੁਰੁ ਕਿਸ ਕਾਰਨ ?। ਦਿਏ ਤੁਮਹਿੰ,ਸੋ ਕਰਹੁ ਉਚਾਰਨ'।ਸੁਨਿ ਸਿਖ ਮਾਣਿਕ ਜਿਸ ਕੋ ਨਾਮੂ। ਕਹਿਬੇ ਲਗਨੋ ਪ੍ਰਸੰਗ ਅਭਿਰਾਮੂ ॥ ੪ ॥ 'ਸ਼੍ਰੀ ਅਰਜਨ ਜੀ ਇਸ ਥਲ ਆਏ। ਸਿੱਖ ਕਿਦਾਰਾ ਮਿਲਨੋ ਸੁ ਧਾਏ।ਡੇਰਾ ਧਰਮਸਾਲ ਕਰਿਵਾਯੋ। ਸੇਵਾ ਕਰਤਿ ਅਧਿਕ ਚਿਤ ਚਾਯੋ[3]॥ ੫ ॥ਹੁਤੀ ਹਜੀਰਾਂ ਗਰ ਮਹਿੰ ਭਾਂਹੀ। ਦੇਤਿ ਬਿਖਾਦ, ਮਿਟਤਿ ਸੋ ਨਾਂਹੀ। ਕੇਤਿਕ ਕਰਿ ਉਪਾਉ ਕੋ ਹਾਰਾ। ਨਹਿੰ ਕਿਸ ਔਖਧਿ ਰੋਗ ਨਿਵਾਰਾ ॥ ੬ ॥ ਜਤਨ ਕਰਨਿ ਤੇ ਪੁਨ ਹਟਿ ਰਹਨੋ। ਏਕ ਅਲੰਬ ਗੁਰੂ ਕੋ ਲਹਨੋ। ਸਿੱਖੀ ਬਿਖੈ ਸਦਾ ਸਵਧਾਨ। ਸੇਵਾ ਕਰਤਿ ਸਪ੍ਰੀਤਿ ਮਹਾਨ॥੭॥ਜਾਮ ਜਾਮਨੀ ਜਥਿ ਰਹਿ ਗਈ। –ਦਰਸੌਂ ਗੁਰ–ਇੱਛਾ ਤਿਸ ਭਈ। ਸ਼੍ਰੀ ਅਰਜਨ ਪ੍ਰਯੰਕ ਪਰ ਥਿਰੇ। ਬੈਠਨੋ ਆਨਿ ਭਜਨ ਮੁਖ ਕਰੇ[4] ॥ ੮ ॥ ਸਿਖ ਗੁਰੁ ਸੈਗੀ ਬੈਠੇ ਜੋਧਾ।ਤਿਨ

[1]ਭਾਵ ਜਨਮ ਅਸਥਾਨ ਦੇ। [2]ਸੈਂਟਾ। [ਅ:, ਅਸਾ]। [3]ਚਿੱਤ ਦੇ ਚਾ ਨਾਲ। [4]ਮੁਖੋਂ ਭਜਨ ਕਰਦਾ ਆ ਬੈਠਾ।

*ਇਹ ਪਿੰਡ ਸ਼ੇਖੂਪੁਰੇ ਦੇ ਜ਼ਿਲ੍ਹੇ ਵਿਚ ਹੈ।

ਮਹਿੰ ਮਿਲਿ ਕਰਿ ਬੈਠ ਰਹੇ।ਗੁਰੂ ਹੇਰਿ ਬੋਲਜੋ ਗੁਰੁਦਾਸ।–ਇਹ ਕਿਮ ਹੋਯਹੁ ਕਸ਼ਟ ਪ੍ਰਕਾਸ਼?–॥੯॥ਸੁਨਿ ਕਰਿ ਤਿਸਤੇ ਕਹੈ ਕਿਦਾਰਾ।–[1]ਰੋਗ ਹਜੀਰਾਂ ਸੰਕਟ ਭਾਰਾ । ਕਰਤਿ ਰਹਜੋ ਕੋਤਿਕ ਉਪਚਾਰੁ। ਪਰਾਰਬਧ ਕਰਿ ਨਹਿੰ ਪਰਹਾਰੁ[1] ॥੧੦॥ ਪਿਖਿ ਅਮੇਟਿ ਮੈਂ ਪੁਨ ਮਿਟਿ ਰਹਜੋ[2]।ਨਹਿੰ ਕੁਛ ਕਰਜੋ ਨਰਨ ਬਹੁ ਕਹਜੋ–। ਸੁਨਿ ਪੁਨ ਬੋਲਜੋ ਸਿਖ ਕਲਿਆਨਾ। –ਰੁਜ ਅਸਾਧ[3] ਇਹ ਤੋਹਿ ਪਛਾਨਾ ॥ ੧੧ ॥ ਦਿਵਸ ਬਿਖੈ ਸਤਿਗੁਰੁ ਅਗਾਰੀ। ਕਰਹੁ ਬਿਨੈ,ਦੇਂ ਰੋਗ ਬਿਦਾਰੀ[4]। ਐਸੀ ਵਸਤੁ ਨ ਜਗ ਮਹਿ ਕੋਈ। ਕਰਹਿ ਗੁਰੂ ਜੋ ਹੋਇ ਨ ਸੋਈ–॥ ੧੨ ॥ ਸੁਨਤਿ ਕਿਦਾਰੇ ਬਹੁਰ ਉਚਾਰਾ।–ਸਤਿਗੁਰ ਮਹਿਮਾ ਅਪਰ ਅਪਾਰਾ। ਅਹੈ ਜਥੋਚਿਤ ਤੁਮ ਨੇ ਭਾਖਾ। ਤਊ ਸੁਨਹੁ ਮੇਰੀ ਅਭਿਲਾਖਾ ॥੧੩॥ ਗੁਰ ਤੇ ਅਬਿਚਲ ਸੁਖ ਕੋ ਜਾਚਨਿ। ਸੱਤਿਨਾਮ ਸਿਮਰਨ ਮਨ ਰਾਚਨਿ। ਤਨ ਅਨਿੱਤ ਐਸੇ ਸੁਖ ਇਸ ਕੇ। ਨਾਸ਼ਵੰਤ ਨਹਿੰ ਸੰਗੀ ਕਿਸਕੇ ॥ ੧੪ ॥ ਰੁਜ ਹਰਿਬੇ ਹਿਤ ਗੁਰ ਕੋ ਕਹੌਂ। ਰਿਦੇ ਅਨੁਚਿਤਿ ਬਾਤ ਮੈਂ ਲਹੌਂ। ਕਹਾਂ ਮਸ਼ਕ ਪਰ ਸ਼ੇਰਿ ਬੰਗਾਰਨਿ[5]। ਉਚਿਤ ਮਤੰਗ ਕੁੰਭ ਜੋ ਫਾਰਨਿ[6] ॥ ੧੫ ॥ ਮੋਹ ਮਹਾਨ ਮਸਤ ਕੋ ਮਾਰਤਿ। ਜਿਸਦਿਸ਼ਿ ਕਰੁਨਾ ਦ੍ਰਿਸ਼ਟਿ ਨਿਹਾਰਤਿ[7]–।ਅਸ ਨਿਸ਼ਚਾ ਨਿਜ ਕੀਨਿ ਸੁਨਾਵਨਿ। ਸਰਬ ਸਿੱਖ ਤਤਛਿਨ ਹਰਖਾਵਨਿ ॥ ੧੬ ॥ ਕਹਿ ਗੁਰਦਾਸ–ਉਚਿਤ ਤੈਂ ਕਹਜੋ। ਜਿਸ ਪਰ ਕ੍ਰਿਪਾ ਤਿਸੀ ਇਮ ਲਹਜੋ।ਧਰਿ ਸ਼ਰਧਾ ਦਿਢ ਅਬਿ ਨਿਜ ਉਰ ਕੀ।ਧਰੀ ਜੁ ਪਨਹੀ ਇਹ ਸਤਿਗੁਰ ਕੀ ॥ ੧੭ ॥ ਗਰ ਕੋ ਚਹੁੰਦਿਸਿ ਫੇਰਹੁ ਯਾਹਿ। ਦੁਖਦ ਰੋਗ ਸਗਰੇ ਮਿਟਿ ਜਾਹਿ–। ਮਾਨਜੋ ਕਹਿਬੋ ਹਾਥ ਉਠਾਈ। ਰੋਕ ਹਜੀਰਾਂ ਪਰ ਤਬਿ ਲਾਈ॥ ੧੮॥ ਤੁਰਤਿ ਕਿਦਾਰੇ ਕੋ ਦੁਖ ਹਰਜੋ।ਮਨਹੁੰ ਨ ਭਯੋ[8], ਗਰੋ ਅਸ ਕਰਜੋ। ਜਨੁ ਮਿਸਿ ਚਾਹਤਿ ਪਨਹੀ ਲਾਗੇ। ਹਰਖਤਿ ਭਏ, ਸਰਬ ਰੁਜ ਭਾਗੇ ॥ ੧੯ ॥ ਕਿਤਿਕ ਸਮੇਂ ਮਹਿੰ ਸਤਿਗੁਰ ਜਾਗੇ। ਪਿਖਜੋ ਕਿਦਾਰਾ ਬੈਠਜੋ ਆਗੇ। ਪਦ ਅਰਬਿੰਦਨਿ ਬੰਦੇ ਗੁਰ ਕੋ। ਬੂਝਤਿ ਭਏ–ਕਹਾਂ ਰੁਜ ਗਰ ਕੋ?–॥ ੨੦ ॥ ਸੁਨਿ ਕਰਿ ਸਗਰੀ ਬਾਤਿ ਬਤਾਈ ।–ਤੁਮਰੀ ਪਨਹੀ ਅਬਹਿ

---

[1]ਦੂਰ ਨਾ ਹੋਯਾ । [2]ਅਮਿਟ (ਰੋਗ) ਜਾਣਕੇ ਮੈਂ (ਦਵਾ ਦਾਰੂ ਕਰਨੇ) ਛਡ ਦਿਤੇ । [3]ਨਾ ਰਾਜ਼ੀ ਹੋਣ ਵਾਲਾ । [4]ਦੂਰ ਕਰ ਦੇਣਗੇ । [5]ਮੱਛਰ ਉੱਤੇ ਸ਼ੇਰ ਨੂੰ ਵੰਗਾਰਨਾਂ । [6]ਜੋ (ਸ਼ੇਰ) ਕਿ ਹਾਥੀ ਦਾ ਮੱਥਾ ਪਾੜਨ ਨੂੰ ਜੋਗ (ਸਮਰੱਥ) ਹੈ । [7]ਦੇਖਦੇ ਹਨ (ਗੁਰੂ ਜੀ)। [8]ਮਾਨੋ ਰੋਗ ਹੈਸੀ ਹੀ ਨਹੀਂ ।

ਲਗਾਈ। ਅਨਿਕ ਜਤਨ ਤੇ ਗਯੋ ਨ ਜੋਇ। ਤਨਕ ਸਮੈ ਮਹਿੰ ਦੀਨਸਿ ਖੋਇ–॥੨੧॥ਤਬਿ ਸਤਿਗੁਰੁ ਲੈ ਆਸਾ ਹਾਥ। ਪਨਹੀ ਕੋ ਉਠਾਇ ਤਿਹ ਸਾਥ। ਦਈ ਕਿਦਾਰੇ ਕੋ, ਇਮ ਕਹਜੋ।–ਜਿਮ ਤੇਰੇ ਗਰ ਕੋ ਦੁਖ ਦਹਜੋ॥ ੨੨॥ ਤਿਮ ਕੋ ਅਪਰ ਹਜੀਰਾਂ ਵਾਰੇ। ਕਰਹਿੰ ਲਗਾਵਨਿ ਰੋਗ ਬਿਦਾਰੇ। ਪਨਹੀ ਜੁਤਿ ਆਸਾ ਘਰ ਰਖਹੁ।ਚਿਰੰਕਾਲ ਇਹ ਰਹਿਹੈ,ਲਖਹੁ–॥੨੩॥ ਸੁਨਿ ਆਗਜਾ ਤਬਿ ਲੀਨਿ ਕਿਦਾਰੇ। ਰਾਖੇ ਅਪਨੇ ਸਦਨ ਸੁਧਾਰੇ। ਪੂਜਾ ਕਰਹਿੰ ਧਰਜੋ ਇਹ ਰਹੈ। ਆਇ ਰੁਜੀ ਤਿਸ ਕੋ ਰੁਜ ਦਹੈ'॥੨੪॥ਸੁਨਤਿ ਅਨੰਦ ਭਏ ਸਿਖ ਬ੍ਰਿੰਦ। ਬਸੇ ਨਿਸਾ ਸ਼੍ਰੀ ਹਰਿਗੋਬਿੰਦ। ਖਾਨ ਪਾਨ ਕਰਿ ਭਲੀ ਪ੍ਰਕਾਰਾ। ਸੁਪਤਿ ਜਥਾ ਸੁਖ ਭਈ ਸਕਾਰਾ ॥ ੨੫ ॥ ਸੌਚਿ ਸ਼ਨਾਨ ਠਾਨਿ ਗੁਰੁ ਚਲੇ।ਨਮੋ ਕਰਹਿੰ ਸਿਖ ਜੇ ਮਗ ਮਿਲੇ। ਮਟਵੀਂ* ਆਇ ਸਿਵਰ ਕੋ ਘਾਲਾ। ਹਯ ਤੇ ਉਤਰੇ ਗੁਰੁ ਕ੍ਰਿਪਾਲਾ ॥ ੨੬ ॥ ਇਹਾਂ ਪ੍ਰਸੰਗ ਭਯੋ ਜਿਸ ਰੀਤਿ। ਸੁਨੀਅਹਿ ਸ਼ੋਤਾ ਸ਼ੌਨ ਸਪ੍ਰੀਤਿ। ਗ੍ਰਾਮ ਏਕ ਜਾਨਹੁ ਮੰਡਨਾਲੀ। ਔਰਾਵਤੀ ਕੋਸ ਤ੍ਰੈ ਚਾਲੀ[1] ॥ ੨੭॥ ਤਹਿੰ ਮਰਵਾਹਾ ਖੱਤ੍ਰੀ ਰਹੈ। ਦੁਆਰਾ ਨਾਮ ਤਿਸੀ ਕੋ ਕਹੈ। ਭਾਗਣ ਨਾਮ ਭਾਰਜਾ ਤਾਂਹੀ।ਕਰੇ ਪੁੰਨ ਪੁਰਬ ਭਵ ਮਾਂਹੀ[2] ॥੨੮॥ ਚਿਰੰਕਾਲ ਬਾਸੇ ਤਿਸ ਗ੍ਰਾਮੁ। ਸਿਮਰਤਿ ਸ਼੍ਰੀ ਪਰਮੇਸ਼ੁਰ ਨਾਮੁ। ਬਰ ਪ੍ਰਾਪਤਿ ਕੰਨਜਾ ਤਿਨਿ ਧਾਮੁ। ਬਡ-ਭਾਗਨਿ ਸਭਿ ਤਨ ਅਭਿਰਾਮੁ॥੨੯॥ ਖੋਜਤਿ ਰਹੇ ਸੁ ਕਰਨਿ ਸਗਾਈ। ਮਨ ਭਾਵਤਿ ਨਹਿੰ ਕਿਤਹੂੰ ਪਾਈ। ਗੁਰ ਕੋ ਸਿੱਖ ਮਿੱਤ੍ਰ ਤਿਸ ਕੋਈ। ਇਕ ਦਿਨ ਮਿਲੇ ਪਰਸਪਰ ਦੋਈ॥ ੩੦ ॥ ਨਿਜ ਕੰਨਜਾਂ ਕੀ ਬਾਤ ਸੁਨਾਈ। 'ਆਛੋ ਥਾਨ ਨਹੀਂ ਕੋ ਪਾਈ। ਜੇ ਤੋ ਕਹੁ ਕਿਤ ਮਾਲੁਮ ਹੋਇ। ਦੇਹੁ ਬਤਾਇ ਠਿਕਾਨੋ ਕੋਇ' ॥ ੩੧ ॥ ਸੁਨਤਿ ਸਿੱਖ ਨੇ ਰਿਦੇ ਬਿਚਾਰੀ। –ਜੋ ਸਤਿਗੁਰ ਕੋ ਦੇਹਿੰ ਕੁਮਾਰੀ। ਜਿਨਤੇ ਆਛੋ ਅਪਰ ਨ ਕੋਈ।ਜੋ ਇਹ ਸੁਤਾ ਭਾਗ ਬਡਿ ਹੋਈ–॥੩੨॥ ਕਹਤਿ ਭਯੋ 'ਸੁਨਿ ਸਖਾ ਹਮਾਰੇ !। ਜੋ ਸਬੰਧ ਬਨਿ ਜਾਹਿ ਤਿਹਾਰੇ। ਧੰਨ ਆਪ ਕੋ ਜਾਨਹੁ ਫੇਰਿ। ਜਿਨ ਕੇ ਸਮ ਕੋ ਅਪਰ ਨ ਹੇਰਿ॥੩੩॥ਸ਼੍ਰੀ ਅਰਜਨ ਸੁਤ ਜੋਧਾ ਬਲੀ। ਸ਼੍ਰੀ ਹਰਿਗੋਵਿੰਦ ਸੂਰਤ ਭਲੀ। ਦੈ ਉਪਬਾਹ ਅਗਾਰੀ ਭਏ। ਜਿਨ ਆਗੈ ਸਗਰੋ ਜਗ ਨਏ[3] ॥੩੪॥ ਉਰ ਸ਼ਰਧਾ ਧਰਿ ਜੇ ਅਰਪਾਵੈਂ। ਤਿਨ ਤੇ ਆਛੋ ਅਪਰ ਨ

[1]ਰਾਵੀ ਤੋਂ ੪੩ ਕੋਸ। [2]ਪਹਿਲੇ ਜਨਮ ਵਿਚ। [3]ਨੀਉਂ ਦਾ ਹੈ। *ਭਾਈ ਕੇ ਮੱਟ, ਗੁਜਰਾਂ ਵਾਲਾ ਤਸੀਲ ਵਿਚ ਹੈ।

ਪਾਵੈਂ'। ਸੁਨਿ ਦੁਆਰਾ ਪੁਨ ਬੂਝਨਿ ਲਾਗਾ। 'ਅਬਿ ਸੋ ਅਹੈਂ ਕੌਨ ਸੀ ਜਾਗਾ ?॥੩੫॥ਕਹਿ ਕਰਿ ਲਾਗੀ ਦੇਉਂ ਪਠਾਇ। ਤੋਰੋ ਕਹਨੋ ਮੋਰ ਹਿਤ ਚਾਇ'। ਬਹੁਰ ਸਿੱਖ ਨੇ ਬਾਕ ਸੁਨਾਏ। 'ਅਬਿ ਕਸ਼ਮੀਰ ਦੇਸ਼ ਤੇ ਆਏ॥ ੩੬॥ ਮੈਂ ਡੇਰਾ ਤਲਵੈਡੀ ਸੁਨਨੋ। ਇਕ ਪੰਥੀ ਨੇ ਮੋ ਸੰਗ ਭਨਨੋ। ਇਸ ਮਾਰਗ ਹੀ ਅਬਿ ਚਲਿ ਆਵੈਂ। ਸੁਧਿ ਲੇਤੋ ਰਹੁ ਸਿਵਰ ਜੁ ਪਾਵੈਂ ॥੩੭॥ ਨਿਕਟਿ ਗ੍ਰਾਮ ਕੇ ਆਇ ਜਿ ਜਾਨੋ। ਤੁਰਤ ਸਬੰਧ ਕਰਨਿ ਕੋ ਠਾਨੋ'। ਸੁਨਿ ਸਿਖ ਕੋ ਉਪਦੇਸ਼ਨਿ ਦ੍ਵਾਰਾ। ਲਗਨੋ ਪ੍ਰਤੀਖਨ ਗੁਰੂ ਉਦਾਰਾ ॥ ੩੮ ॥ ਮਟਵੀਂ ਆਇ ਕਰਨੋ ਜਬਿ ਡੇਰਾ। ਲਾਗੀ ਪਠੇ ਸੁਨੇ ਜਿਸ ਬੇਰਾ। ਸਹਿਜ ਸੁਭਾਇਕ ਬੈਠੇ ਜਹਾਂ। ਆਨਿ ਪਹੁਚੇ ਤਤਛਿਨ ਤਹਾਂ ॥ ੩੯ ॥ ਆਸ਼ਿਖ ਦਈ ਬਿੱਪ੍ਰ ਬਰ ਜਬੈ। ਜੇਠਾ ਦੂਰਿ ਹਕਾਰਨੋ ਤਬੈ। ਸਕਲ ਬਾਤ ਦਿਜ ਨੈ ਸਮੁਝਾਈ। 'ਮੈਂ ਆਨੀ ਗੁਰ ਹੇਤੁ ਸਗਾਈ ॥ ੪੦ ॥ ਮੰਡਨਾਲੀ ਖੱਤ੍ਰੀ ਮਰਵਾਹਾ। ਬਰ ਪ੍ਰਾਪਤਿ ਕੈਨਜਾ ਘਰ ਮਾਂਹਾ। ਬਨਾਹ ਸਹਤ ਇਕ ਬਾਰ ਸਗਾਈ। ਕਰੀ ਭਾਵਨਾ ਅਬਹਿ ਪਠਾਈ' ॥ ੪੧ ॥ ਸੁਨਿ ਜੇਠੇ ਸਤਿਗੁਰੁ ਸੋਂ ਕਹਨੋ। 'ਪੁਰਹੁ ਭਾਵਨਾ ਜਿਮ ਕਿਮ ਚਹਨੋ। ਜੋ ਕੋ ਆਨਿ ਪਰਹਿ ਸ਼ਰਨਾਈ। ਨਹਿੰ ਤਜਾਗਹੁ ਇਹ ਬਿਰਦ ਸਦਾਈ' ॥ ੪੨ ॥ ਸ਼੍ਰੀ ਹਰਿਗੋਵਿੰਦ ਸੁਨਿ ਕਰਿ ਮਾਨੀ। ਬੂਝਨੋ ਦਿਜ ਬੁਲਾਇ ਅਗਵਾਨੀ। ਦ੍ਵਾਰੇ ਕੀ ਸਭਿ ਬਾਤ ਸੁਨਾਈ। 'ਧਰੀ ਭਾਵਨਾ ਪਠੀ ਸਗਾਈ' ॥ ੪੩ ॥ ਪੁਨ ਪਾਂਧਾ ਦਿਜ ਅਪਰ ਹਕਾਰਾ। ਆਨਿ ਗ੍ਰਾਮ ਤੇ ਬੰਦਨ ਧਾਰਾ। ਸ਼ੁਭ ਦਿਨ ਲਗਨ* ਗਿਨਨੋ ਤਿਨ ਆਛੋ।ਕਹਨੋ:—'ਕਰਹੁ ਪਰਸੋਂ ਜਿਮ ਬਾਛੋ'॥੪੪॥ ਤਹਾਂ ਟਿਕੇ ਗੁਰੁ ਭਈ ਸਗਾਈ†। ਸਕਲ ਬਨਾਹ ਤਮਾਰੀ ਕਰਿਵਾਈ। ਲਵਪੁਰਿ ਪਠਿ ਕਰਿ ਵਸਤੁ ਮੰਗਾਈ। ਜੋ ਚਹੀਯਤਿ ਦਿਜ ਦੀਨਿ ਬਤਾਈ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸ਼੍ਰੀ ਹਰਿਗੋਬਿੰਦ ਸਗਾਈ' ਪ੍ਰਸੰਗ ਬਰਨਨੰ ਨਾਮ ਦ੍ਵੈਪੰਚਾਸਤਿ ਅੰਸੂ ॥ ਪਤ੍ਰ ॥

੫੩. [ਤੀਸਰਾ ਵਿਵਾਹ]।

ਦੋਹਰਾ ॥ ਕਰੇ ਸ਼ਗੁਨ ਸਭਿ ਬਨਾਹ ਕੇ ਜੋਤਿਕ ਬਿੱਪ੍ਰ ਬਤਾਇ। ਸ਼੍ਰੀ ਗੁਰੁ ਹਰਿ ਗੋਵਿੰਦ ਜੀ ਦੂਲਹੁ ਰਹੇ ਸੁਹਾਇ ॥ ੧ ॥ ਚੌਪਈ ॥ ਸਜੋ ਬਰਾਤਿ

---

¹ਤੇਹੇ ਕਹੇ ਵਿਚ ਮੇਰਾ ਚਾਉ ਤੇ ਪਿਆਰ ਹੈ। *ਦੇਖੋ ਰਾਸਿ ੪ ਅੰਸੂ ੭ ਅੰਕ ੨੪ ਦੀ ਹੇਠਲੀ ਟੂਕ। †ਸ਼੍ਰੀ ਗੁਰੂ ਹਰਿਗੋਬਿੰਦ ਜੀ ਦੇ ਵਿਵਾਹਾਂ ਬਾਬਤ ਪਿਛੇ ਦੱਸ ਆਏ ਹਾਂ ਦੇਖੋ ਇਸੇ ਰਾਸਿ ਦੇ ਅੰਸੂ ੨੭ ਅੰਕ ੪੬ ਦੀ ਹੇਠਲੀ ਟੂਕ।

ਜਿਤਿਕ ਸਿਖ ਸੰਗ।ਚਲੇ ਕੁਦਾਵਤਿ ਚਪਲ ਤੁਰੰਗ। ਪਹੁੰਚੇ ਤਬਹਿ ਜਾਇ ਮੰਡਮਾਲੀ। ਦੇਖਿ ਖੁਸ਼ੀ ਤਿਨ ਕੀਨਿ ਬਿਸਾਲੀ ॥ ੨॥ ਲੋਕ ਇਕੱਤ੍ਰ ਕਰੇ ਸਮੁਦਾਇ। ਆਗੇ ਲੈਨਿ ਸੁ ਦ੍ਵਾਰ। ਆਇ। ਜੇਠਾ ਲਗਸੋ ਦਰਬ ਬਰਖਾਵਨਿ। ਰੰਕ ਧਨੀ ਬਨਿ ਕੈ ਹਰਖਾਵਨਿ ॥੩॥ ਤੁਰਰੀ, ਛਵ, ਗਨ ਪਟਹ, ਨਿਸ਼ਾਨਾ[1]। ਬਾਜਿ ਉਠੇ ਜਨੁ ਘਨ ਗਰਜਾਨਾ। ਗੁਰੁ ਪਰ ਦ੍ਵਾਰੇ ਵਾਰਸੋ ਦਰਬ। ਰੀਤਿ ਕਰੀ ਕੁਲ ਕੀ ਜੋ ਸਰਬ ॥ ੪ ॥ ਲੈ ਕਰਿ ਸੰਗ ਨਿਵੇਸ ਕਰਾਯੋ। ਜੋ ਚਹੀਯਤਿ ਤਤਕਾਲ ਪਠਾਯੋ। ਦੈ ਦਿਨ ਸਤਿਗੁਰੁ ਗਏ ਅਗਾਰੀ।ਦੇਖਿਸਰਾਹਤਿ ਹੈਂ ਨਰਨਾਰੀ॥੫॥ਮੰਗਤ ਜਨਸਮੂਹ ਚਲਿਆਵੈਂ। ਸਭਿ ਕੋ ਸਤਿਗੁਰੁ ਦਰਬ ਦਿਵਾਵੈਂ। ਜਸੁ ਫੈਲਸੋ ਬਡ ਦਾਨ ਦਏ ਤੇ।ਬਸੇ ਦੋਇ ਦਿਨ ਬੀਤਿ ਗਏ ਤੇ ॥ ੬ ॥ ਤ੍ਰਿਤੀ ਦਸੋਸ ਰਹਿ ਘਟਿਕਾ ਚਾਰਿ। ਬੜਵਾਰੂਢੇ ਹ੍ਵੈ ਸਭਿ ਤਯਾਰਿ। ਘਨੇ ਬਜਾਵਤਿ ਬਾਜੇ ਚਾਲੇ। ਸੁਨਿ ਸਭਿ ਕੈ ਭਾ ਹਰਖ ਬਿਸਾਲੇ ॥ ੭ ॥ ਜੇਠੇ ਸੰਗ ਮਿਲਨੀ ਕਰਿ ਦ੍ਵਾਰੇ[2]। ਕਰਸੋ ਢੁਕਾਉ ਜਾਇ ਤਿਸ ਦ੍ਵਾਰੇ[3]। ਪਿਖਸੋ ਜਮਾਤਾ ਭਾਗਣ ਜਬੈ। ਅੰਗ ਅਨੰਦ ਨ ਮੋਵਹਿ ਤਬੈ ॥ ੮ ॥ ਪਿਖਿ ਪਿਖਿ ਅਬਲਾ ਸਕਲ ਸਰਾਹਤਿ। ਜਿਹ ਨ ਪਿਖੇ ਸੁਨਿ ਦੇਖਿਨਿ ਚਾਹਤਿ[4]। ਜਾਨਿ ਸਮਾ ਗੋ ਧੂਲ[5] ਬਿਸਾਲਾ। ਬੇਦੀ ਥਲ ਮਿਲਿ ਕਰਿ ਦਿਜ ਜਾਲਾ ॥ ੯ ॥ ਸਤਿਗੁਰ ਕਰੇ ਅਵਾਹਨ ਜਬੈ। ਪਹੁੰਚਤਿ ਭਏ ਜਾਇ ਕਰਿ ਤਬੈ। ਬਿਧੀਆ ਜੇਠਾ ਆਦਿਕ ਸਾਥ। ਖਾਰਸੋਂ ਪਰ ਬੈਠੇ ਸ਼ੁਭ ਨਾਥ ॥੧੦॥ ਨੌ ਗ੍ਰੈਹ ਕੋ ਦਿਜ ਨੇ ਪੁਜਵਾਇ*। ਅਗਨਿ ਸਥਾਪਨ ਕੀਨਿ ਬਨਾਇ। ਸਰਪੀ ਪਾਇ ਹੋਮ ਕੋ ਕਰਸੋ। ਉਠਿ ਸਤਿਗੁਰ ਚਹੁੰ ਦਿਸ਼ਿ ਤਿਸਿ ਫਿਰਸੋ ॥੧੧॥ ਕਰਨਿ ਉਚਿਤ ਕਰਿ ਲਾਵਾਂ ਲੀਨਿ। ਜਹਾਂ ਚਹਤਿ ਜੇਠੇ ਧਨ ਦੀਨਿ। ਸਤਿਗੁਰੁ ਗਏ ਆਪਨੇ ਡੇਰੇ। ਬਾਜੇ ਬਜਤਿ ਬਹੁਤ ਤਿਸ ਬੇਰੇ ॥੧੨॥ਪੁਨ ਭੋਜਨ ਕੋ ਹੇਤੁ ਬੁਲਾਏ।ਊਚੇ ਪੰਕਤਿ ਲਾਇ ਬਿਠਾਏ। ਸਤ ਪਕਵਾਨੀ ਆਨਿ ਅਹਾਰੇ[6]।ਕਰਸੋ ਪਰੋਸਨਿ ਸਕਲ ਅਗਾਰੇ ॥੧੩॥ ਅਚਨਿ ਲਗੇ ਗਾਵਤਿ ਬਰ ਨਾਰੀ। ਲੈ ਲੈ ਨਾਮ ਉਚਾਰਤਿ ਗਾਰੀ†। ਮੁਦਿਤ ਸਮਾਜ ਸਰਬ ਹੁਇ ਰਹਸੋ। ਦੇਖਿ ਦੇਖਿ

[1]ਧੌਂਸੇ। [2]ਕੀਤੀ ਦ੍ਰਾਹੇ ਨੇ। [3]ਤਿਸ ਦੇ ਦਰਵਜੇ। [4]ਜਿਸ ਨਹੀ ਦੇਖੇ ਸੀ (ਉਹ ਭੀ) ਸੁਣਕੇ ਵੇਖਣਾ ਚਾਹੇ। [5]ਗਊ ਧੂੜ ਦਾ ਵੇਲਾ। [6]ਸਤ (ਤਰ੍ਹਾਂ ਦੀ) ਮਠਿਆਈ ਦੇ ਭੋਜਨ ਆਂਦੇ। ਮੁਹਾਵਰਾ ਹੈ ਸਤਵੰਨੀ ਮਠਿਆਈ।

*ਵੇਖੋ ਰਾਸਿ ੪ ਅੰਸੂ ੭ ਅੰਕ ੨੪ ਦੀ ਹੇਠਲੀ ਟੂਕ।

†ਵੇਖੋ ਰਾਸਿ ੪ ਦੇ ਅੰਸੂ ੪ ਅੰਕ ੧੪ ਤੇ ਅੰਸੂ ੧੨ ਅੰਕ ੪੦ ਦੀਆਂ ਹੇਠਲੀਆਂ ਟੂਕਾਂ।

ਗੁਰ ਜਸੁ ਕੋ ਕਹਨੋ ॥੧੪॥ ਤ੍ਰਿਪਤਿ ਹੋਇ ਡੇਰੇ ਪੁਨ ਆਏ। ਸੁਪਤਿ ਜਥਾ ਸੁਖ ਰਾਤਿ ਬਿਤਾਏ। ਭਈ ਪ੍ਰਾਤ ਕਰਿ ਸੌਚ ਸ਼ਨਾਨਾ। ਬੈਠੇ ਸਤਿਗੁਰੁ ਲਾਇ ਦਿਵਾਨਾ ॥ ੧੫ ॥ ਨਿਕਟਿ ਨਿਕਟਿ ਕੇ ਗ੍ਰਾਮ ਜਿ ਬ੍ਰਿੰਦ। ਦੇਖਨਿ ਹਿਤ ਸ਼੍ਰੀ ਹਰਿਗਵਿੰਦ। ਲੋਕ ਅਨੇਕ ਧਨੀ ਅਰੁ ਰੰਕਾ। ਆਨਿ ਆਨਿ ਦਰਸਹਿੰ ਗੁਰ ਬੰਕਾ[1] ॥ ੧੬ ॥ ਅਰਪਿ ਅਕੋਰਨਿ ਸੀਸ ਨਿਵਾਵੈਂ। ਮਨੋ ਕਾਮਨਾ ਹੋਰਤਿ ਪਾਵੈਂ। ਦੁਇ ਦਿਨ ਪੁਰਥ ਤੀਨਿ ਪਿਛਾਰੀ[2]। ਕਰਨੋ ਬਾਸ ਤਹਿੰ ਸ਼੍ਰੀ ਗੁਰੁ ਭਾਰੀ ॥ ੧੭ ॥ ਪੁਨ ਬਿਦਾਇਗੀ ਦ੍ਵਾਰੇ ਕੀਨਿ। ਧਥਾ ਸ਼ਕਤਿ ਦਾਇਜ ਕੋ ਦੀਨਿ। ਮਿਲਿ ਭਾਗਣ ਦੁਹਿਤਾ ਕੇ ਸਾਥਿ। ਅਰਪਨਿ ਕਰਤਿ ਭਈ ਗੁਰੁ ਨਾਥ ॥ ੧੮ ॥ ਕਰਿ ਡੋਰਾ ਆਗੈ ਗੁਰ ਚਲੈ। ਹੁਇ ਪਸ਼ਚਾਤਿ ਅਪਰ ਸਭਿ ਮਿਲੈ। ਬਾਜੇ ਬਜਤਿ ਪੰਚ ਗਮਨੰਤੋ। ਅਨਗਨ ਧਨ ਘਨ ਜਨੁ ਬਰਖੰਤੋ॥ ੧੯ ॥ਕਿਤਿਕ ਦੂਰ ਜਬਿ ਚਲੇ ਅਗਾਰੀ। 'ਖਰੇ ਰਹੋ' ਗੁਰੁ ਗਿਰਾ ਉਚਾਰੀ। 'ਪਜਾਰੋ ਸਿੱਖ ਚਲਨੋ ਇਕ ਆਵਤਿ। ਹਮ ਦਰਸ਼ਨ ਕੋ ਬਹੁ ਲਲਚਾਵਤਿ'॥ ੨੦ ॥ ਇਤਨੇ ਮਹਿੰ ਲੰਗਾਹ ਚਲਿ ਆਯੋ। ਪ੍ਰੇਮੀ ਪਗ ਪੰਕਜ ਲਪਟਾਯੋ। ਕਰਿ ਬੰਦਨ ਜਬਿ ਖਰੋ ਅਗਾਰੀ। 'ਅਹੈ ਕੁਸ਼ਲ?' ਸਤਿਗੁਰੁ ਉਚਾਰੀ ॥੨੧॥ ਕਹਤਿ ਭਨੋ 'ਸਿਖ ਲਵਪੁਰਿ ਗਏ। ਬਨਾਹ ਵਸਤੁ ਕਛੁ ਲਨਾਵਤਿ ਭਏ। ਸੁਧਿ ਰਾਵਰ ਕੀ ਤਿਨ ਤੇ ਪਾਈ। ਦਰਸ਼ਨ ਕੋ ਹਿਯਰਾ ਲਲਚਾਈ ॥ ੨੨ ॥ ਅਪਰ ਬਾਤ ਇਕ, ਪਰਤਿ ਬਿਗਾਰਿ। ਬੈਰ ਕਰਹਿ ਕਾਜ਼ੀ ਕੁਰਿਆਰ। ਸ਼ਾਹੁ ਨਿਕਟ ਹੁਇ ਉਚਰਤਿ ਚਾਰੀ[3]। ਖੋਟ ਅਰੋਪਹਿ ਓਰ ਤੁਹਾਰੀ[4] ॥ ੨੩ ॥ ਧਰਮਸਾਲ ਕੋ ਚਹਤਿ ਗਿਰਾਵਾ। ਹਿਤ ਮਸੀਤ ਧਰਿ ਅਵਨੀ ਦਾਵਾ। ਕਰਹਿ ਵਜ਼ੀਰ ਖਾਨ ਤਿਹ ਮੋਰਨਿ। ਚਹਤਿ ਅਨੀਤਿ ਰਾਖਿ ਉਰ ਖੋਰਨਿ[5] ॥ ੨੪ ॥ ਇਹ ਸੁਧਿ ਕਰਨਿ ਕਾਜ ਮੈਂ ਆਵਾ। ਮਹਾਂ ਲਾਭ ਤੁਮ ਦਰਸ਼ਨ ਪਾਵਾ'। ਸ਼੍ਰੀ ਸਤਿਗੁਰੁ ਸੁਨਿ ਬਾਕ ਬਖਾਨਾ'ਧਰਮਸਾਲ ਪਰਮੇਸ਼ੁਰ ਥਾਨਾ'॥੨੫॥ ਤਿਸ ਕੋ ਬੁਰਾ ਚਿਤਹਿ ਜੋ ਮੂਰ[6]। ਅਪਨੋ ਬੋਗ[7] ਉਖਾਰਹਿ ਮੂਰ[8]। ਸਤਿਗੁਰੁ ਧਰਮਸਾਲ ਨਿਤ ਥਿਰੀ। ਅਵਚਲ ਨੀਵ ਪ੍ਰਮੇਸ਼ੁਰ ਕਰੀ' ॥ ੨੬ ॥ ਇਮ ਕਹਿ ਸੁਨਿ ਕੈ ਸਿੱਖ ਲੰਗਾਹੁ। ਸਤਿਗੁਰੁ ਕਹਨੋ 'ਅਬਹਿ ਤੂੰ ਜਾਹੁ।ਅੰਤਰ ਬਾਹਰ ਸੇਵਾ ਸਾਰੀ। ਆਮਦ ਖਰਚਨਿ ਲੇਹੁ ਸੰਭਾਰੀ ॥ ੨੭ ॥ ਧਰਮਸਾਲ

[1]ਬਾਂਕੇ। [2]ਭਾਵ ਪੰਜ ਦਿਨ। [3]ਚੁਗਲੀ। [4]ਆਪ ਜੀ ਦੀ ਵੱਲ। [5]ਈਰਖਾ। [6]ਮੂਰਖ। [7]ਛੱਤੀ। [8]ਜੜ੍ਹ।

ਮਹਿੰ ਜੋਤਿਕ ਸੰਗਤਿ। ਦਿਹੁ ਅਹਾਰ ਸਭਿਹਿਨਿ ਕਰਿ ਪੰਗਤਿ। ਦੇਗ ਚਲਾਵਤਿ ਰਹੀਅਹਿ ਨੀਤਿ। ਸੇਵਹੁ ਭਲੇ ਰਿਦੇ ਕਰਿ ਪ੍ਰੀਤਿ'॥ ੨੮॥ ਇਮ ਸਤਿਗੁਰੁ ਕੀ ਆਇਸੁ ਪਾਇ। ਚਰਨ ਕਮਲ ਪਰ ਸੀਸ ਨਿਵਾਇ। ਲਵਪੁਰਿ ਕੇ ਮਾਰਗ ਚਲਿ ਗਯੋ। ਦਰਸ਼ਨ ਤੇ ਹਰਖਤਿ ਚਿਤ ਭਯੋ॥ ੨੯॥ ਦ੍ਵਾਰਾ ਤਨਿਯਾ ਨੇਹ ਅਰੂਝਾ। ਹਾਥ ਜੋਰਿ ਸਤਿਗਰ ਸੋਂ ਬੂਝਾ'ਕਥਿ ਦਰਸ਼ਨ ਮੈਂ ਲਹੌਂ ਤੁਹਾਰਾ?।ਬਡ ਕ੍ਰਿਪਾਲ ਮੁਝ ਪਤਿਤ ਉਧਾਰਾ'॥ ੩੦॥ ਦਰਸ਼ਨ ਕੀ ਦੀਰਘ ਜਿਸ ਪਯਾਸਾ। ਅੰਤਰਜਾਮੀ ਬਾਕ ਪ੍ਰਕਾਸ਼ਾ। 'ਬਿੱਛ ਸਿੰਸਪਾ ਖਰੋ ਜਿ' ਏਹ। ਇਸ ਪਿਖਿ ਹਮ ਦਰਸ਼ਨ ਫਲ ਲੇਹੁ॥ ੩੧॥ ਧਰਹਿ ਭਾਵਨਾ ਇਸ ਕੋ ਹੇਰੇ। ਤਿਸ ਨਰ ਕੋ ਹੁਇਂ ਪੁੰਨ ਬਡੇਰੇ। ਹੁਇ ਹੈ ਇਸ ਕੋ ਨਾਮ ਚੁਟਾਲਾ। ਬਿਦਤ ਬਿਸਾਲ ਰਹਹਿ ਚਿਰ ਕਾਲਾ'॥ ੩੨॥ ਸਤਿਗੁਰ ਸ਼ੁਭ ਜਾਨਿ ਥਲ ਵਡੇ। ਸਨਮਾਨਜੋ ਬਹੁ ਤਹਿੰ ਹੀ ਛਡੇ। ਭਾਗਨ ਸਾਸ ਖਰੀ ਕਰ ਜੋਰਿ। ਕਰਿ ਬੰਦਨ ਗੁਰ ਤਿਸ ਕੀ ਓਰ॥੩੩॥ ਕਰਜੋ ਪਯਾਨ ਲਿਏ ਸਭਿ ਸੰਗ। ਹੈਰੇ ਔਰਾਵਤੀ ਤਰੰਗ। ਤਰਨੀ ਤੇ ਤਰਿ ਕਰਿਪਰਿ ਤੀਰ[2]। ਡੇਰਾ ਕੀਨਿਸਿ ਗੁਨੀ ਗਹੀਰ॥ ੩੪॥ ਤਿਸ ਥਲ ਸ਼੍ਰੀ ਨਾਨਕ ਕੀ ਬੇਰੀ। ਬੰਦਨ ਠਾਨਿ ਭਾਉ ਕਰਿ ਹੇਰੀ। ਸੁਧਿ ਹਿਤ ਸਿੱਖ ਸੁਧਾਸਰ ਨਗਰੀ। ਪਠੇ ਸ਼ੀਘ੍ਰ ਹੀ ਭਾਖੀ ਸਗਰੀ॥ ੩੫॥ ਸੁਨਤਿ ਮਾਤ ਰੰਗਾ ਹਰਖਾਈ। ਆਵਹਿੰ ਅਬਲਾ ਦੇਤਿ ਬਧਾਈ। ਨੌਬਤਿ ਲਗੀ ਬਜਨਿ ਮੁਦ ਦੈਨੀ। ਮਿਲੀ ਬ੍ਰਿੰਦ ਨਾਗਰਿ ਪਿਕ ਬੈਨੀ॥ ੩੬॥ ਗਾਇ ਮਧੁਰ ਸੁਰ ਗੀਤ ਘਨੇਰੇ। ਮੰਗਤ ਜਨ ਦੈ ਦਾਨ ਬਡੇਰੇ। ਲੈਨਿ ਅਗਾਊ ਕੀ ਕਰਿ ਤਯਾਰੀ। ਜਿਮ ਬਰਾਤ ਕੀ ਹੈ ਸੁਧਿ ਸਾਰੀ॥ ੩੭॥ ਉਤ ਸਤਿ-ਗੁਰ ਸੋ ਨਿਸਾ ਬਿਤਾਇ। ਬਾਜ ਅਰੂਢੇ ਬਾਜ ਬਜਾਇ[3]।ਡੇਰਾ ਕਰੇ ਅਗਾਰੀ ਚਲੇ। ਸੁਭਟ ਤੁਰੰਗ ਚਲੇ ਤਬਿ ਜਾਲੇ॥ ੩੮॥ ਆਨੰਦਤਿ ਅੰਮ੍ਰਿਤ-ਸਰ ਤੀਰ। ਪਹੁੰਚੇ ਆਇ ਲੀਏ ਨਰ ਭੀਰ। ਛਿਰਕੀ ਬੀਚੀ ਬ੍ਰਿੰਦ ਬਜ਼ਾ-ਰਨੇ। ਕਿਤਿਕ ਪਿਖਤਿ ਹੈਂ ਚਵੈ ਅਟਾਰਨਿ॥੩੯॥ਜਾਨੇ ਜਬਿ ਨੇਰੇ ਪੁਰਿ ਆਏ। ਨਾਰਿ ਨਾਗਰੀ ਭਈ ਅਗਾਏ। ਗੁੰਦਿ ਗੁੰਦਿ ਫੂਲਨਿ ਕੀ ਮਾਲਾ। ਲੈ ਲੈ ਮਿਲੀ ਜਾਇ ਗਨ ਬਾਲਾ॥ ੪੦॥ ਭਾਟ ਨਕੀਬ[4] ਬੋਲਤੇ ਆਵੈਂ।

[1]ਟਾਹਲੀ [ਸੰਸ:, ਸ਼ਿੰਸ਼ਪਾ]। [2]ਪਾਰ ਪੈਕੇ। [3]ਘੋੜੇ ਤੇ ਚੜ੍ਹੇ ਵਾਜੇ ਵਜਾ ਕੇ। [4]ਚੋਬਦਾਰ ਜੋ ਨਾਮ ਪਤਾ ਦੱਸਦਾ ਜਾਵੇ।

ਬਹੁ ਡੋਰੇ ਪਰ ਧਨ ਬਰਖਾਵੈਂ। ਪੁਰਿ ਕੋ ਮੋਦ ਦੇਤਿ ਘਰ ਆਏ। ਗੰਗ ਮਾਤ ਕੁਲ ਗੋਤਿ ਕਰਾਏ ॥੪੧॥ ਸਾਜਿ ਆਰਤੀ ਅੱਗੂ ਉਤਾਰੀ। ਪੀਯਸਿ ਬਾਰਿ ਬਾਰਿ ਬਰ ਬਾਰੀ[1]। ਅੰਤਰ ਸਦਨ ਬਿਰਾਜੇ ਜਾਇ। ਦੇਖਿ ਨੁਖਾ ਸੁਤ ਕੋ ਸੁਖ ਪਾਇ॥੪੨॥ਸ਼੍ਰੀ ਹਰਿਗੋਬਿੰਦ ਪੁਨ ਉਠਿ ਆਏ।ਸ਼੍ਰੀ ਅੰਮ੍ਰਿਤ-ਸਰ ਬਿਖੈ ਨਹਾਏ। ਲਿਯੇ ਪ੍ਰਸਾਦਿ ਗਏ ਦਰਬਾਰ। ਹਾਥ ਜੋਰਿ ਕਰਿ ਬੰਦਨ ਧਾਰਿ ॥ ੪੩ ॥ ਭਾਈ ਬ੍ਰਿੱਧ ਸਹਤ ਗੁਰਦਾਸ। ਮਿਲੇ ਨਮੋ ਕਰਿ ਹਰਖ ਪ੍ਰਕਾਸ਼। ਦੀਨਿ ਪ੍ਰਦਛਨਾ ਪੁਨਿ ਹਟਿ ਆਏ।ਥਿਰੇ ਅਕਾਲ ਤਖਤ ਕੀ ਥਾਏ ॥ ੪੪ ॥ ਫਰਸ਼ ਕਰਾਇ ਦਿਵਾਨ ਲਗਾਯੋ। ਸਭਿ ਆਏ ਗੁਰ ਦਰਸ਼ਨ ਪਾਯੋ। ਕਰਿ ਕਰਿ ਬੰਦਨ ਬੈਠਹਿੰ ਪਾਸਿ। ਸਭਿ ਸੋਂ ਬੋਲਤਿ ਬਚਨ ਬਿਲਾਸ॥੪੫॥ਪੈਂ ਦੇਖਾਂ ਜੁਤਿ ਭਟ ਗਨ ਆਏ।ਨਮੋਕਰਹਿੰ ਲੋਚਨ ਬਿਕਸਾਏ। ਕਰਜੋ ਖਾਨ ਕੋ ਮਾਨ ਘਨੇਰਾ। ਭਟਨਿ ਕੁਸ਼ਲ ਬੂਝੀ ਤਿਸ ਬੇਰਾ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸ਼੍ਰੀ ਗੁਰੂ ਆਗਮਨ' ਪ੍ਰਸੰਗ ਬਰਨੰ ਨਾਮ ਤੀਨ ਪੰਚਾਸਤਿ ਅੰਸੂ ॥ ਪਤ੍ਰ ॥

੫੪. [ਬੀਬੀ ਵੀਰੋ ਸੂਰਜ ਮਲ ਤੇ ਸ਼੍ਰੀ ਅਣੀਰਾਏ ਜੀ ਜਨਮ]।

ਦੋਹਰਾ ॥ ਸ਼੍ਰੀ ਗੁਰੁਦਿੱਤਾ ਪੁਤ੍ਰ ਤਹਿੰ ਲਯਾਏ ਸਤਿਗੁਰੁ ਤੀਰ। ਲੰਨਿ ਅੰਕ ਦੁਲਰਾਵਤੇ ਮ੍ਰਿਦੁਲ ਬਾਕ ਤੇ ਧੀਰ ॥ ੧ ॥ ਚੌਪਈ ॥ ਜਥਾ ਜੋਗ ਭਗਤਿ ਕੋ ਸਨਮਾਨਾ। ਸਿੱਖ ਮਸੰਦ ਸੁਭਟ ਜੇ ਨਾਨਾ। ਪੁਨ ਉਠਿ ਨਿਜ ਮੰਦਿਰ ਕੋ ਗਏ। ਖਾਨ ਪਾਨ ਨਾਨਾ ਬਿਧਿ ਕਏ ॥ ੨ ॥ ਸੈਧਨਾ ਸਮੈ ਸੁ ਦੰਪਕ-ਮਾਲਾ। ਜਹਿੰ ਕਹਿੰ ਕੀਨਸਿ ਭਯੋ ਉਜਾਲਾ। ਸ਼੍ਰੀ ਹਰਿਮੰਦਰ ਕੋ ਤ੍ਰਹੁੰ-ਦਿਸ਼ਿ ਮੈਂ। ਦੀਪਕ ਬਾਰ ਧਰੇ ਘ੍ਰਿਤਿ ਜਿਸ ਮੈਂ ॥ ੩ ॥ ਸ਼੍ਰੀ ਅੰਮ੍ਰਿਤਸਰ ਕੀ ਸੋਪਾਨ। ਜਹਿੰ ਕਹਿੰ ਕੀਨਿ ਪ੍ਰਕਾਸ਼ ਮਹਾਨ। ਸੁਪਤਿ ਜਥਾ ਸੁਖ ਰਾਤਿ ਬਿਤਾਈ। ਜਾਮ ਨਿਸਾ ਤੇ ਗੁਰੁ ਨਹਾਈ॥੪॥ਗਾਇ ਰਬਾਬੀ ਆਸ-ਵਾਰ। ਸੱਤਿਨਾਮ ਸਿਮਰਨ ਜੈਕਾਰ। ਬੈਠਹਿੰ ਸਤਿਗੁਰੁ ਲਾਇ ਦਿਵਾਨ ਆਵਹਿੰ ਸਿੱਖ ਅਨਿਕ ਲੈ ਗਜਾਨ ॥ ੫ ॥ ਇਸੀ ਪ੍ਰਕਾਰ ਬਿਤੇ ਬਹੁ ਮਾਸ। ਸਤਿਗੁਰੁ ਬਿਲਸਤਿ ਬਿਬਿਧਿ ਬਿਲਾਸ। ਧਰਿ ਦਮੋਦਰੀ ਗਰਭ ਦੁਤਿਯ ਤਬਿ। ਕੇਤਿਕ ਮਾਸ ਬਿਤਾਵਨਿ ਕਿਯ ਜਬਿ ॥੬॥ ਭਈ ਪ੍ਰਸੂਤਾ ਜਨਮੀ ਕੰਨਯਾਂ। ਬਡ ਭਾਗਨਿ ਸਭਿਹਿਨਿ ਤੇ ਧੰਨਯਾਂ। ਸ਼੍ਰੀ ਗੰਗਾ ਨੇ

[1]ਪਾਣੀ ਵਾਰ ਵਾਰ ਕੇ ਪੀਂਦੀ ਹੈ।

ਤਾਹਿੰ ਨਿਹਾਰ॥ 'ਬੀਰੋ ! ਨਾਮ ਬਿਚਾਰ ਉਚਾਰ॥੭॥ਮਾਤ ਕਰਤਿ ਪ੍ਰਤਿ-ਪਾਲਾ ਘਨੀ। ਪਜਾਰੀ ਸੁਤਾ ਪ੍ਰੇਮ ਕੇ ਸਨੀ। ਕਬਿ ਦਾਦੀ ਲੇ ਅੰਕ ਦੁਲਾਰਹਿ। 'ਗੁਰੁ ਘਰ ਜਨਮੀ ਪੁੰਨ ਉਦਾਰਹਿ' ॥੮॥ ਸੰਗਤਿ ਦੀਪਮਾਲ ਕੋ ਆਵੈ। ਸ਼੍ਰੀ ਅੰਮ੍ਰਿਤਸਰ ਬਿਖੈ ਨਹਾਵੈ। ਸ਼੍ਰੀ ਹਰਿ ਮੰਦਿਰ ਦਰਸ਼ਨ ਕਰੈ। ਸੁਨਹਿ ਸ਼ਬਦ ਉਰ ਆਨੰਦ ਧਰੈ ॥੯॥ ਸ਼੍ਰੀ ਹਰਿਗੋਬਿੰਦ ਤਖਤ ਅਕਾਲ। ਬੈਠਹਿੰ ਸਭਾ ਲਗਾਇ ਬਿਸਾਲ। ਆਨਿ ਅਕੋਰਨਿ ਕੋ ਅਰਪੰਤੇ। ਅਪਨਿ ਮਨੋਰਥ ਕੋ ਉਚਰੰਤੇ ॥੧੦॥ ਕਰਹਿੰ ਕਾਮਨਾ ਸਭਿ ਕੀ ਪੂਰਨ। ਬਖਸ਼ਹਿੰ ਸਿੱਖਨਿ ਕੋ ਗੁਨ ਰੂਰਨਿ। ਕੋਤਿਕ ਭੁਗਤਿ ਬਿਖੈ ਮਨ ਲਾਵੈਂ। ਸੱਤਿਨਾਮ ਸਿਮਰਤਿ ਗਤਿ ਪਾਵੈਂ ॥ ੧੧ ॥ ਕਿਸ ਕੋ ਦੇਂ ਨਿਸ਼ਚੈ ਉਰ ਗਯਾਨ। ਜਾਨਹਿੰ ਅਪਨੋ ਰੂਪ ਮਹਾਨ। ਤਨ ਹੰਤਾ ਤੇ ਹੋਤਿ ਨਿਰਾਲੇ। ਲਿਪਹਿੰ ਨ ਫਲ ਜੇ ਕਰਮਨਿ ਜਾਲੇ[1] ॥ ੧੨॥ ਆਇ ਅਨਿਕ ਸੇਵਾ ਕਹੁ ਲਾਗੇ। ਜਗ ਬੰਧਨ ਤਯਾਗਹਿੰ ਬਡਭਾਗੇ। ਲਗਸੋ ਸਦਾਬ੍ਰਤ ਮੁਕਤੀ ਕੇਰਾ। ਆਸ ਧਰਹਿੰ ਲੇ ਅਨੰਦ ਘਨੇਰਾ ॥ ੧੩ ॥ ਵਹਿਰ ਅਖੇਰ ਬ੍ਰਿਤਿ ਕੋ ਜਾਤੇ। ਆਯੁਧ ਬਿੰਦ੍ਰਾ ਮਹਿੰ ਉਮਹਾਤੇ। ਪੈਂਦੇ ਖਾਨ ਅਧਿਕ ਬਲਵਾਨਾ। ਤਿਹ ਸੋਂ ਪਰਚਤਿ ਰਹਹਿੰ ਮਹਾਨਾ ॥੧੪॥ਬਡੇ ਬਲੀ ਦੋ ਮਹਿਖ[2] ਮੰਗਾਵਹਿੰ। ਤਿਨ ਕਹੁ ਸਨਮੁਖ ਸੀਸ ਭਿਰਾਵਹਿੰ। ਟੱਕਰ ਇਕ ਜਬਿ ਕਰਹਿੰ ਭਿਰਾਵਨਿ। ਜਬਿ ਦੂਜੀ ਕੋ ਲਾਗਹਿੰ ਲਾਵਨਿ ॥ ੧੫ ॥ ਦੋਨਹੁੰ ਮਹਿਖਨਿ ਕੇਰ ਬਿਖਾਨ[3]। ਗਹਹਿ ਪਾਨ ਮਹਿੰ ਪੈਂਦੇਖਾਨ। ਭਿਰਨਿ ਨ ਦੇਤਿ ਟਿਕਾਵਹਿ ਦੌਨ[4]। ਨਹਿੰ ਕਰਿ ਸਕਹਿੰ ਓਜ ਤਬਿ ਕੌਨ[5] ॥ ੧੬ ॥ ਬਲ ਤੇ ਝਟਕਹਿ ਕਰਹਿ ਪਿਛਾਰੀ। ਦੋਨਹੁੰ ਥਿਰਹਿੰ ਸਕਲ ਬਲ ਹਾਰੀ। ਖਰੇ ਹਜ਼ਾਰਹੁੰ ਪਿਖਹਿੰ ਤਮਾਸ਼ਾ। ਬਿਸਮਹਿੰ ਰਿਦੇ ਲਖਹਿੰ ਬਲ ਰਾਸਾ ॥ ੧੭॥–ਇਸ ਕੇ ਸਮ ਮਹਿ ਮੰਡਲ ਮਾਂਹੀ। ਦੂਸਰ ਕਿਸ ਥਲ ਸੁਨਿਯਤਿ ਨਾਂਹੀ–। ਦੇਸ਼ ਬਿਦੇਸ਼ਨਿ ਮਹਿੰ ਤਿਸ ਬਾਤ। ਕਰਹਿੰ ਲੋਕ, ਸੁਨਿ ਸੁਨਿ ਬਿਸਮਾਤਿ ॥ ੧੮ ॥ ਕੋਤਿਕ ਦੇਖਨਿ ਕੋ ਹਿਤ ਆਵੈਂ। ਛੀਲ ਬਿਸਾਲ ਬਲੀ ਪਿਖਿ ਜਾਵੈਂ। ਨੌ ਨੌ ਮਨ ਕੀ ਮੁਦਗਰ ਫੇਰਹਿ। ਅਵਨੀ ਮਹਿੰ ਉਠਾਇ ਕਰਿ ਗੇਰਹਿ ॥੧੯॥ ਸਤਿਗੁਰ ਦਿਨਪ੍ਰਤਿ ਰੁਖ ਥਹੁ ਕਰੈਂ।ਕ੍ਰਿਪਾ

[1]ਸਮੂਹ ਕਰਮਾਂ ਦੇ ਫਲਾਂ ਵਿਚ ਲਿਪਾਇਮਾਨ ਨਹੀਂ ਹੁੰਦੇ। [2]ਮੰਝੇ। [3]ਸਿੰਙ। [4]ਦੋਹਾਂ ਨੂੰ। [5]ਕੋਈ ਭੀ (ਮੰਝਾ)।

ਦ੍ਰਿਸ਼ਟਿ ਬਲ ਪਰਖਤਿ ਧਰੈਂ[1]। ਵਸਤੁ ਅਜਾਇਬ ਸੰਗਤਿ ਲਯਾਵਹਿ। ਨਿਜ ਕੱਲਯਾਨ ਹੇਤੁ ਅਰਪਾਵਹਿ ॥ ੨੦ ॥ ਸੋ ਪੈਂਦੇਖਾਂ ਕੋ ਗੁਰੁ ਦੇਤਿ। ਬਲ ਦਿਖਰਾਇ ਰਿਝਾਇ ਸੁ ਲੇਤਿ। ਧਨ ਗਨ ਬਸਤੁ ਸ਼ਸਤ੍ਰ ਬਖ਼ਸ਼ੈਤੇ। ਬਲ ਸ਼ਰਧਕ ਭੋਜਨ ਅਚਵੈਤੇ ॥ ੨੧ ॥ ਅਪਨੇ ਨਿਕਟਿ ਬਿਠਾਇ ਖੁਲਾਵਹਿੰ। ਖੋਵਾ ਪੈ ਤਪਤਾਇ ਬਨਾਵਹਿੰ। ਆਦਿ ਬਦਾਮ ਪਾਇ ਬਹੁ ਮੇਵਾ। ਤੋਲ ਅਧਿਕ ਦਿਨ ਪ੍ਰਤਿ ਗੁਰਦੇਵਾ[2] ॥ ੨੨ ॥ ਖਾਇ ਬਹੁਤ ਪੁਨ ਬਰਜ਼ਿਸ਼ ਕਰੈ। ਦੰਡ ਪੇਲਬੋ, ਮੁੰਗਰੀ ਧਰੈ[3]। ਜਿਸ ਥਲ ਬਾਰਿ ਬਾਰਿ ਫਿਰਿ ਕਰਤਿ। ਅਵਨੀ ਬਿਖੈ ਪਰੈਂ ਤਹਿੰ ਗਰਤ[4] ॥੨੩॥ ਬਲ ਜੁਤਿ ਦੇਹਿ ਹੋਤਿ ਨਿਤ ਗਾਢੀ। ਸਰੀ ਸਾਰ[5] ਕੀ ਜਨੁ ਇਹ ਬਾਢੀ। ਕੈਸੋ ਹੁਇ ਤੁਰੰਗ ਬਲ ਭਾਰੀ। ਗਹੈ,ਨ ਚਲਿਬੇ ਦੇਤਿ ਅਗਾਰੀ ॥ ੨੪ ॥ ਧਰੈ ਰਜਤਪਣ ਸਭਾ ਮਝਾਰ। ਮੇਟਹਿ ਹਰਫ ਮਸਲ ਬਲ ਧਾਰਿ[6]। ਪੁਨਹ ਪਟੇਬਾਜ਼ੀ[7] ਜਬਿ ਕਰੈ। ਨਹੀਂ ਅਗਾਰੀ ਕੋ ਨਰ ਅਰੈ ॥ ੨੫ ॥ ਤਬਿ ਸਤਿਗੁਰ ਅਪਨੇ ਬਲ ਕਰੈਂ। ਅੰਗ ਦਬਾਇ ਗਰਬ ਪਰਹਰੈਂ।ਲੱਜਤਿ ਹੋਇ ਸੁਨਾਵਹਿ ਬੈਨਾ[8]ਹਮ ਬਲ ਸਮ ਅਵਨੀ ਕੋ ਹੈ ਨ ॥ ੨੬ ॥ ਅਰਿਬੇ ਦੇਉਂ ਨ ਦੋਪਦ ਮਾਂਹੀ[9]।ਸਹੈ ਕੌਨ ਬਲ, ਬਚਹਿੰ ਸੁ ਨਾਂਹੀ[10]। ਤਨੁ ਕੋ ਭ੍ਰਾਨ ਧਾਰਿ ਕਰਿ ਆਪਿ। ਕਰਹੁ ਨ ਬਸਿ ਮੋਕਹੁ ਹਰਿ ਦਾਪ[11] ॥੨੭॥ ਅਜ਼ਮਤਿ ਕੋ ਬਲ ਕਰਿ ਕੈ ਭਾਰੋ। ਮੁਝ ਕੋ ਬਸਿ ਕਰਿ ਲੇਤਿ ਲਚਾਰੋ[7]। ਇਮ ਹੰਕਾਰ ਜਾਸ ਕੇ ਹੋਵ॥ ਨਿਜ ਬਲ ਸਮ ਦੂਸਰ ਨਹਿੰ ਜੋਵਾ ॥ ੨੮॥ ਆਇਂ ਸੰਗਤਾਂ ਦੇਸ਼ ਬਿਦੇਸ਼ਾ ਦੇਖਤਿ ਬਿਸਮਤਿ ਰਿਦੈ ਅਸ਼ੇਸ਼। ਇਸ ਪ੍ਰਕਾਰ ਦਿਨ ਕਿਤਿਕ ਬਿਤਾਏ। ਅਦਭੁਤ ਅਪਨੇ ਚਰਿਤ ਦਿਖਾਏ॥ ੨੯ ॥

ਮਰਵਾਹੀ ਨੇ ਗਰਭ ਧਰਜੋ ਹੈ। ਸਮਾਂ ਬਿਤਾਵਨਿ ਜਬਹਿ ਕਰਜੋ ਹੈ। ਭਈ ਪ੍ਰਸੂਤਾ ਸੁਤ ਉਤਪੰਨਾ। ਸੁੰਦਰ ਸੂਰਤਿ ਸੂਰਜ-ਵੰਨਾ ॥ ੩੦ ॥ ਮਾਤ ਰੰਗ ਸੁਨਿ ਆਨੰਦ ਧਾਰੇ। ਮੰਗਲ ਬਿਦਤਿ ਕਿਧੌ ਪੁਰ ਸਾਰੇ। ਲਘੁ ਦੁੰਦਭਿ ਕੀ ਨੌਬਤਿ ਬਾਜਤਿ। ਅਨਿਕ ਰੀਤਿ ਕੇ ਮੰਗਲਿ ਸਾਜਤਿ ॥ ੩੧ ॥ ਰੈਕਨ ਕੋ ਧਨ ਅਨਗਨ ਦੀਨਿ। ਬੰਦਨ-

[1]ਕ੍ਰਿਪਾ ਦ੍ਰਿਸ਼ਟੀ ਧਾਰ ਕੇ ਬਲ ਪਰਖਦੇ ਹਨ। [2]ਬਹੁਤੇ ਤੋਲ ਵਿਚ (ਸਭ ਚੀਜ਼ਾਂ ਗੁਰੂ ਜੀ) ਹਰ ਰੋਜ਼ ਦੇਂਦੇ ਹਨ। [3]ਫੇਰੇ। [4]ਡਿੱਥੇ ਟੋਏ ਪੈ ਜਾਂਦੇ ਹਨ। [5]ਲੋਹੇ ਦੀ ਗੋਲੀ। [6]ਬਲ ਨਾਲ ਮਲਕੇ। [7]ਗਤਕੇ ਬਾਜੀ। [8]ਦੋ ਕਦਮਾਂ ਵਿਚ ਨਾਂ ਅੜਨਦਿਆਂ। [9]ਓਹ (ਤਾਂ) ਬਚਦੇ ਹੀ ਨਹੀਂ। [10](ਮੇਰਾ) ਹੰਕਾਰ ਦੂਰ ਕਰਕੇ ਮੈਨੂੰ ਵੱਸ ਨਹੀਂ ਕਰ ਸਕਦੇ।

ਵਾਰੈਂ ਬੰਧਨ ਕੀਨਿ। ਢੂਲ ਮਾਲ ਬਹੁ ਦਰ ਲਰਕਾਈ। ਆਂਖੂ ਮੌਰ ਪਾਤਨਿ ਹਰਿਆਈ[1] ॥ ੩੨ ॥ ਪੁੱਤ੍ਰ ਸੰਗ ਗੰਗਾ ਬਚ ਭਾਖਾ।'ਸਮਾਂ ਬਿਚਾਰ ਲੇਹੁ ਕਰਿ ਕਾਂਖਾ। ਮੰਗਲ ਕੀਜਹਿ ਬਿਬਿਧਿ ਪ੍ਰਕਾਰਾ'।ਗੁਰ ਮਾਨਜੋ ਜਿਮ ਮਾਤ ਉਚਾਰਾ ॥ ੩੩ ॥ ਕਰਿ ਬਿਚਾਰ ਗੁਰ ਗਿਰਾ ਉਚਾਰੀ। 'ਇਸ ਤੇ ਬੀਸ਼ ਬਧਹਿ ਜਗ ਭਾਰੀ। ਸੂਰਜ ਬਲੀ ਲਗਨ ਕੇ ਧਾਮੂ। ਯਾਂਤੇ–ਸੂਰਜ ਮਲ–ਇਸ ਨਾਮੂ[2] ॥ ੩੪ ॥ ਸਭਿ ਕੁਲ ਰੀਤਿ ਜਨਮ ਕੀ ਕਰੀ। ਬਜਤਿ ਬਧਾਈ ਆਨੰਦ ਭਰੀ। ਇਸ ਜਨਮੇ ਦਿਨ ਕੇਤਿਕ ਪਾਛੇ। ਰਿਦੇ ਨਾਨਕੀ ਸੁਤ ਕੋ ਬਾਂਛੇ ॥ ੩੫ ॥ ਏਕ ਸਮੈ ਪਤਿ ਪਾਇ ਇਕੰਤ। ਬੈਠੇ ਸ਼੍ਰੀ ਸਤਿਗੁਰ ਭਗਵੰਤ। ਲੱਜਾ ਸਹਤ ਨਾਨਕੀ ਠਾਂਢੀ। ਜੋਰੇ ਹਾਥ ਕਾਮਨਾ ਬਾਢੀ ॥ ੩੬ ॥ ਖਲੀ ਭਈ ਬੂਝੀ ਗੁਰ ਐਸੇ। 'ਰਿਦੇ ਮਨੋਰਥ ਕੀਨਸਿ ਕੈਸੇ ?। ਕਹੁ ਨਿਜ ਕਾਰਜ ਕਜਾ ਚਿਤ ਚਾਹੂ?'। ਸੁਨਿ ਕਰਿ ਕਹਤਿ ਭਈ ਗੁਰ ਪਾਹੂ ॥ ੩੭ ॥ 'ਤੁਮ ਸਭਿ ਜਾਨਤਿ ਅੰਤਰਿਜਾਮੀ। ਤਉ ਜਿ ਪੂਛਹੁ ਉਚਰੌਂ ਸ੍ਵਾਮੀ। ਜੁਗ ਸੌਤਨਿ[3]ਸੁਤ ਪ੍ਰਾਪਤਿ ਕਰੇ। ਤਥਾ ਕਾਮਨਾ ਮੈਂ ਉਰ ਧਰੇ' ॥੩੮॥ ਭਏ ਪ੍ਰਸੰਨ ਬਚਨ ਮੁਖ ਕਹਜੋ। 'ਬਡੋਭਾਗ ਤੇਰੋ ਹਮ ਲਹਜੋ। ਤਿਨ ਤੇ ਅਧਿਕ ਪੁੱਤ੍ਰ ਭੀ ਪਾਇੰ। ਤੋਹਿ ਪ੍ਰਤਾਪ ਵਧਹਿ ਅਧਿਕਾਇ' ॥ ੩੯ ॥ ਸੁਨਤਿ ਅਨੰਦ ਬਿਲੰਦ ਉਪਾਵਾ। ਹਾਥ ਜੋਰਿ ਸਿਰ ਅਵਨਿ ਟਿਕਾਵਾ। ਬਿਤੇ ਕਿਤਿਕ ਦਿਨ ਗਰਭ ਸੁ ਧਾਰਜੋ। ਨਵ ਮਾਸਨਿ ਕੋ ਸਮਾਂ ਸੁ ਟਾਰਜੋ ॥ ੪੦ ॥ ਸੋਬਨਮਾਨ ਧਾਇਨਿ ਤੇ ਹੋਈ[4]। ਜਨਮਜੋ ਪੁੱਤ੍ਰ ਚਿੰਤ ਚਿਤ ਖੋਈ। ਪੌਤ੍ਰਾ ਪਿਖਜੋ ਆਨਿ ਕਰਿ ਗੰਗਾ। ਮੰਗਲ ਰਚਜੋ ਹਰਖ ਕੇ ਸੰਗਾ ॥ ੪੧ ॥ ਪਤਿ ਕੀ ਸਿਮਰਤਿ ਗਿਰਾ ਰਸਾਲੀ। ਭਈ ਸਫਲ ਅਬਿ ਖੁਸ਼ੀ ਬਿਸਾਲੀ। 'ਵਧੀ ਵੇਲਿ ਬਹੁ ਪੀੜ੍ਹੀ ਚਾਲੀ॥ ਧਰਮ ਕਲਾ ਹਰਿ ਬੰਧਿ ਬਹਾਲੀ' ॥ ੪੨॥ ਜਾਚਕ ਗਨ ਕੋ ਦੀਨਸਿ ਦਾਨ। ਬਾਜਤਿ ਬਾਜੇ ਦ੍ਵਾਰ ਮਹਾਨ। ਗੁਰ ਘਰ ਮਹਿੰ ਸ਼ਾਦੀ ਪਰ ਸ਼ਾਦੀ। ਹੋਤਿ ਸਦਾ ਪਿਖਿ ਹੈ ਅਹਿਲਾਦੀ ॥੪੩॥ਦੇਤਿ ਆਸ਼ਿਖਾ ਮ੍ਰਿਦੁਲ ਉਚਾਰਾ।–ਸੌਗੁਨ ਬਧਹੁ ਗੁਰੂ ਪਰਿਵਾਰ–। ਉਚਿਤ ਕਰਨਿ ਕੇ ਸਭਿ ਹੀ ਕੀਨਿ। ਸਭਿ ਘਰ ਕਰਿ ਕਰਾਹ

[1]ਅੱਖਾਂ ਦਾ ਝੂਰ ਤੇ ਪੱਤਿਆਂ ਦੀ ਹਰਿਆਈ। [2]ਬਲੀ ਲਗਨ ਦੇ ਘਰ (ਵਿਚ ਜਦੋਂ) ਸੂਰਜ (ਆਇਆ ਹੈ ਤਾਂ ਇਸ ਦਾ ਜਨਮ ਹੋਇਆ ਹੈ) ਤਾਂਤੇ ਸੂਰਜ ਮਲ ਇਸ ਦਾ ਨਾਮ (ਧਰੋ)। (ਸੂਰਜ ਮੇਖ ਰਾਸ਼ੀ ਵਿਚ ਪ੍ਰਵੇਸ਼ ਕਰੇ ਤਾਂ ਬਲੀ, ਪ੍ਰਬਲ ਯਾ ਉੱਚਾਂਸ਼ ਕਹੀਦਾ ਹੈ)। [3]ਦੋਹਾਂ ਸੌਂਕਣਾਂ ਨੇ। [4]ਸੇਵਾ ਕੀਤੀ ਗਈ ਦਾਈਆਂ ਤੋਂ।

ਬਹੁ ਦੀਨਿ ॥ ੪੪ ॥ ਬੂਝਨੋ ਰੀਗ ਗੁਰੂ ਕਹੁ ਆਇ। 'ਹੇ ਸੁਤ ! ਸੁਤ ਕੋ ਨਾਂਵ ਬਤਾਇ। ਸ਼੍ਰੀ ਨਾਨਕ ਕੀ ਕ੍ਰਿਪਾ ਉਦਾਰ। ਕਰਨੋ ਬਧਾਵਨਿ ਮਮ ਪਰਿਵਾਰ' ॥ ੪੫ ॥ ਰਿਦੈ ਬਿਚਾਰਤਿ ਗੁਰੂ ਉਚਾਰਾ। 'ਅਟੀਰਾਇ ਇਸ ਨਾਮ ਉਦਾਰਾ'। ਸੁਨਿ ਕਰਿ ਸਰਬ ਅਨੰਦਤਿ ਹੋਏ। ਚਹੁੰਦਿਸ਼ਿ ਤੇ ਸੰਗਤਿ ਗਨ ਜੋਏ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਪੁਤ ਜਨਮ' ਪੰਜਵ ਬਰਨਨੰ ਨਾਮ ਚਤੁਰ ਪੰਚਾਸਤਿ ਅੰਸੂ ॥ ੫੪ ॥

੫੫. [ਸਗਾਈ ਬਾਬਾ ਗੁਰਦਿੱਤਾ]।

ਦੋਹਰਾ ॥ ਇਸ ਬਿਧਿ ਬੀਤਨੋ ਸਮੋਂ ਬਹੁ ਸਤਿਗੁਰ ਹਰਿਗੋਵਿੰਦ। ਕਰਹਿੰ ਉਧਾਰਨਿ ਗਨ ਨਰਨਿ ਸੁਨਿ ਜਸੁ ਆਵਹਿੰ ਬ੍ਰਿੰਦ ॥ ੧ ॥ ਚੌਪਈ ॥ ਬੀਤਿ ਗਈ ਬਰਖਾ ਰੁਤਿ ਜਬੈ। ਸਰਦ ਸੁੰਦਰੀ ਦੀਪਤਿ[1] ਤਬੈ। ਦੀਪਮਾਲ ਕੋ ਲਖਿ ਆਗਵਨੂ। ਚਹੁੰਦਿਸ਼ਿ ਕੇ ਸਿਖ ਤਜਿ ਤਜਿ ਭਵਨੂ ॥੨॥ ਇਕਠੀ ਕਰੇ ਗੁਰੂ ਕੀ ਕਾਰ। ਦਰਸ਼ਨ ਗੁਰ ਅਭਿਲਾਖਾ ਧਾਰਿ। ਵਸਤੁ ਅਜਾਇਬ ਲੈ ਲੈ ਚਲੇ। ਆਨਿ ਸੁਧਾਸਰ ਮੇਲਾ ਮਿਲੇ ॥ ੩ ॥ ਚਾਰਹੁੰ ਬਰਨ ਚਾਰਿ ਆਸ਼ਰਮੀ। ਦਰਸ਼ਨ ਹਿਤ ਆਵਤਿ ਗੁਰੂ ਮਰਮੀ[2]। ਨਰ ਨਾਰਿਨਿ ਕੋ ਮਿਲਿ ਸਮੁਦਾਯਾ। ਚਹੁੰਦਿਸ਼ਿ ਤੇ ਆਵਤਿ ਮਗ ਛਾਯਾ ॥ ੪ ॥ ਰਾਉ ਰੰਕ ਅਭਿਲਾਖਤਿ ਆਏ। ਨਿਸ਼ਕਾਮੀ ਸਹਿਕਾਮੀ ਧਾਏ। ਭਗਤ ਸਪ੍ਰੇਮ ਕਿਧੌਂ ਬ੍ਰਹਮ ਗਯਾਨੀ। ਦਰਸਹਿੰ ਜਿਨ ਗੁਰੂ ਮਹਿਮਾ ਜਾਨੀ॥੫॥ਬਾਸਹਿੰ ਸਾਗਰ ਮਹਿੰ ਦਿਨ ਰੈਨ। ਪਟ ਪਾਲੋ ਭੀ ਆਲੋ ਹੈ ਨ[3]। ਕਾਜਰ ਕੋ ਕੋਠਾ ਬਡਿ ਕਾਰੋ[4]। ਕਰਹਿੰ ਕਾਰ ਬਿਚ ਸੰਝ ਸਕਾਰੋ[5] ॥੬॥ ਤਊ ਸ਼ਯਾਮਤਾ ਛੁਈ ਨ ਲੇਸ਼। ਉੱਜਲ ਪੋਸ਼ਿਸ਼ ਰਹੈ ਹਮੇਸ਼। ਜੋਤਿਕ ਮਹਾਂ ਅਜ਼ਮਤੀ ਨਰ ਹੈਂ। ਗੁਰੂ ਕੋ ਪਿਖਿ ਪਿਖਿ ਬਿਸਮਤਿ ਉਰ ਹੈਂ ॥ ੭॥ ਪਰੇ ਜਗਤ ਬਿਵਹਾਰਨਿ ਐਸੇ[6]। ਹਰਖ ਸ਼ੋਕ ਉਰ ਛੁਯੋ ਨ ਕੈਸੇ। ਆਨਿ ਭਰਨੋ ਮੇਲਾ ਬਡਿ ਪੁਰਿ ਮੈਂ। ਉਰ ਅਭਿਲਾਖੀ ਜੋ ਸਤਿਗੁਰ ਮੈਂ ॥ ੮ ॥ ਕਰਹਿੰ ਸ਼ਨਾਨ ਸੁਧਾਸਰ ਮਾਂਹੀ। ਹਰਿਮੰਦਿਰ ਦਰਸਹਿੰ ਮੁਦ ਪਾਹੀ। ਦਰਬ ਸਮਰਪਹਿੰ ਕਰਿ ਕਰਿ ਬੰਦਨ। ਧਰਹਿੰ ਪ੍ਰੇਮ ਕਲਿ ਕਲੁਖ ਨਿਕੰਦਨ[7] ॥ ੯ ॥ ਦੀਪਮਾਲ ਦਿਨ

[1]ਸਹਾਵਣੀ ਸਰਦ (ਰੁਤ) ਪ੍ਰਕਾਸ਼ਤ ਹੋਈ ਤਦੋਂ। [2]ਗੁਰੂ ਜੀ ਦੇ ਭੇਤੀ। [3]ਭਾਵ ਸੰਸਾਰ ਰੂਪੀ ਸਮੁੰਦਰ ਵਿਚ ਵਸਦਿਆਂ ਸ਼੍ਰੀ ਗੁਰੂ ਜੀ ਦਾ ਅੰਤਹਕਰਣ ਰੂਪੀ ਖਸਤੂ ਦਾ ਪੱਲਾ ਨਹੀਂ ਹਿੱਲਾ ਹੋਇਆ। [4]ਕੱਜਲ ਦਾ ਬੜਾ ਕਾਲਾ ਕੋਠਾ। [5]ਕੰਮ ਕਰਦੇ ਹਨ ਵਿਚ ਸ਼ਾਮ ਸਵੇਰੇ। [6]ਜਗਤ ਦੇ ਬਿਵਹਾਰ ਐਸੇ ਪਏ (ਚੰਦੂ ਦਾ ਫੜਨਾ, ਗਵਾਲੀਅਰ ਵਿਚ ਰਹਿਣਾ ਆਦਿ)। [7]ਕਲਜੁਗ ਦੇ ਪਾਪ ਨਾਸ਼ਕ (ਸ਼੍ਰੀ ਗੁਰੂ ਜੀ ਵਿਚ)।

ਕਿਤਿਕ ਅਗਾਰੀ। ਸ਼੍ਰੀ ਹਰਿਗੋਵਿੰਦ ਕਰੁਨਾਧਾਰੀ। ਥਾਨ ਅਕਾਲ ਤਖਤ ਕੋ ਥਿਰੇ। ਫਰਸ਼ ਬਿਸਾਲ ਛਸਾਵਨਿ ਕਰੇ ॥੧੦॥ ਬੈਠੇ ਗਾਦੀ ਪਰ ਛਬਿ ਪਾਵੈਂ। ਚਹੁੰਦਿਸ਼ਿ ਚਾਮਰ ਚਾਰੁ ਢੁਰਾਵੈਂ। ਕੰਚਨ ਦੰਡ ਲਿਏ ਥਿਰ ਆਗੇ। ਸਿਖ ਸਮੀਪ ਜਿਨ ਮਨੁ ਅਨੁਰਾਗੇ ॥ ੧੧ ॥ ਆਨਿ ਆਨਿ ਜੋਧਾ ਸਮੁਦਾਯਾ। ਗੁਰੁ ਪਗ ਪੰਕਜ ਸੀਸ ਨਿਵਾਯਾ । ਸਭਾ ਬਿਖੈ ਬੈਠੇ ਬਨਿ ਬਸਤ੍ਰਨਿ[1]। ਕੰਚਨ ਲਿਪਤਿ ਗਹੇ ਕਰ ਸ਼ਸਤ੍ਰਨਿ[2]॥ ੧੨ ॥ ਬ੍ਰਿੰਦ ਮਸੰਦ ਧਨੀ ਗਨ ਆਏ। ਸੰਗਤਿ ਦਰਸਤਿ ਗ੍ਰੀਵ ਨਿਵਾਏ। ਤਬਿ ਸ਼੍ਰੀ ਗੁਰਦਿੱਤਾ ਤਹਿੰ ਆਯੋ। ਚਾਮੀਕਰ ਭੂਖਨ ਗਨ ਪਾਯੋ ॥੧੩॥ ਸਬਜ਼ੇ[3] ਸਬ ਜੇ[4] ਹੀਰਾ ਮੋਤੀ। ਅੰਗਨਿ ਜੇਵਰ ਜਗਮਗ ਹੋਤੀ। ਲੀਨਿ ਅੰਕ ਸ਼੍ਰੀ ਹਰਿਗੋਵਿੰਦ। ਆਇ ਗੋਦ ਬੁਧ[5] ਚੰਦ ਮਨਿੰਦ ॥ ੧੪ ॥ ਅੰਕ ਕ੍ਰਿਸ਼ਨ ਪਰਦੁਮਨ[6] ਸੁਹਾਵਤਿ। ਦੇਖਿ ਲੋਕ ਇਸ ਭਾਂਤਿ ਬਤਾਵਤਿ। ਸਭਾ ਬਿਖੈ ਹੋਵਤਿ ਬਡ ਸ਼ੋਭਾ। ਤਬਿ ਪਿਖਿ ਕਰਿ ਮਨ ਕਾਹਿ ਨ ਲੋਭਾ ॥ ੧੫ ॥ ਕਮਲ ਪਾਂਖੁਰੀ ਆਂਖਿ ਬਿਸਾਲਾ। ਮ੍ਰਿਗ ਛੌਨਾ ਸਮ ਹੁਇ ਚਲਚਾਲਾ[7]। ਇਕ ਰਾਮਾ ਖੱਤ੍ਰੀ ਤਹਿੰ ਖਰੋ। ਇਕ ਟਕ ਦੇਖਿ ਰਹਯੋ ਮਨ ਹਰੋ ॥੧੬॥ ਨਿਜ ਤਨੁਜਾ ਕੀ ਕਰਨਿ ਸਗਾਈ। ਚਹੈ ਕਰੀ ਪਰ ਕਹਯੋ ਨ ਜਾਈ। ਗਜ ਕੀਟੀ ਸਮ ਅੰਤਰ ਘਨੋ। ਯਾਂਤੇ ਮੌਨ,ਲਾਜ ਮਨ ਸਨੋ ॥੧੭॥ ਉਰ ਮਹਿੰ ਗੁਰੁ ਸੁਭਾਉ ਬਿਚਾਰਾ।–ਇਹ ਨਹਿੰ ਚਾਹਤਿ ਧਨੀ ਉਦਾਰਾ। ਬਸੀ ਪ੍ਰੇਮ ਕੋ ਕਰੁਨਾ ਕਰਿਤੇ। ਰੰਕਨਿ ਕੋ ਬਹੁ ਆਦਰ ਧਰਿਤੇ ॥ ੧੮ ॥ ਚੰਦੂ ਸ਼ਾਹੁ ਦਿਵਾਨ ਮਹਾਨਾ। ਭਜਾਗਜੋ, ਨਹੀਂ ਕਦਾਚਿਤ ਮਾਨਾ। ਸਿੱਖ ਗਰੀਬਨਿ ਕੀ ਲੈ ਸੁਤਾ। ਕਿਧ ਸਨਬੰਧ ਮਾਨ ਬਹੁ ਦਿਤਾ ॥ ੧੯ ॥ ਇਨ ਤੇ ਸਭਿ ਕਿਛ ਹੀ ਬਨਿ ਆਵੈ। ਹੋਤਿ ਰੰਕ ਨਰ ਰਾਉ ਬਨਾਵੈ–। ਇਮ ਬਿਚਾਰ ਕਰਿ ਅਰਜ਼ ਗੁਜ਼ਾਰੀ। ਹਾਥ ਜੋਰਿ ਕਰਿ ਖਰੋ ਅਗਾਰੀ ॥ ੨੦ ॥ ਸ਼੍ਰੀ ਗੁਰੁ ਹਰਿਗੋਵਿੰਦ ਨਿਹਾਰਾ। ਅਭਿਲਾਖੀ ਲਖਿ ਬਾਕ ਉਚਾਰਾ। 'ਕਿਮ ਤੂ ਖਰੋ, ਕਹਾਂ ਉਰ ਬਾਛੇ ?। ਕਹੁ ਮਨੋਰਥ ਅਬਿ ਤੂੰ ਆਛੇ'॥ ੨੧ ॥ਤਬਿ ਰਾਮੇ ਨਿਜ ਬਿਨੈ ਸੁਨਾਈ। 'ਮੈ ਚਾਹਤਿ ਚਿਤ ਕਰਨਿ ਸਗਾਈ। ਖਸ਼ਟ ਬਰਖ ਕੀ ਕੰਨਜਾਂ

[1]ਸਜਕੇ ਬਸਤ੍ਰਾਂ ਨਾਲ। [2]ਸੋਨੇ ਜੜੇ ਸ਼ਸਤ੍ਰ ਹੱਥ ਵਿੱਚ ਫੜੇ। [3]ਪੰਨੇ। [4]ਜੇ ਸਾਰੇ। [5]ਚੰਦ ਦਾ ਪੁੱਤ੍ਰ। [6]ਕ੍ਰਿਸ਼ਨ ਦਾ ਪੁੱਤ੍ਰ। [7]ਨੇਤ੍ਰ ਕਮਲ ਪੰਖਰੀ ਵਾਂਙੂ ਵਿਸ਼ਾਲ ਹਨ ਤੇ ਮ੍ਰਿਗ ਦੇ ਬੱਚੇ ਵਾਂਙੂ ਚਪਲ ਹਨ। ਅਥਵਾ ਆਪ ਮ੍ਰਿਗ ਦੇ ਬਚੇ ਵਾਂਙੂ (ਜੀਵਨ ਨੂੰ ਨਾਲ) ਚੰਚਲ ਹਨ।

ਮੋਰੇ। ਦਾਸੀ ਕਰਨਿ ਚਹੌਂ ਸੁਤ ਤੋਰੇ ॥ ੨੨ ॥ ਦੀਨ ਬੰਧੁ ਲਖਿ ਬਿਰਦ ਤੁਹਾਰਾ। ਸੁਕਚਿਤਿ ਚਿਤ ਤੇ ਕੀਨਿ ਉਚਾਰਾ'। ਜੇਠੇ ਕੋ ਸਤਿਗੁਰੁ ਫੁਰਮਾਯਹ। 'ਇਸ ਕੋ ਆਛੇ ਥਾਨ ਬਿਠਾਯਹੁ ॥ ੨੩ ॥ ਮਾਤਾ ਕੋ ਸੁਧਿ ਦੇਹੁ ਜਨਾਇ। ਜਿਮ ਜਾਨਹਿ ਤਿਮ ਕਰਹਿ ਸੁਹਾਇ। ਪੁਰਿ ਅਰੁ ਗੋਤ ਸੁਨਾਵਨਿ ਕੀਜੈ। ਉਚਿਤ ਅਨੁਚਿਤਿ ਸਕਲ ਲਖਿ ਲੀਜੈ' ॥ ੨੪ ॥ ਜੇਠਾ ਮਾਤ ਗੰਗ ਢਿਗ ਗਯੋ। ਸਰਬ ਪ੍ਰਸੰਗ ਜਨਾਵਤਿ ਭਯੋ। 'ਲੇਨਿ ਸਲਾਹ ਆਪ ਕੀ ਜੈਸੇ। ਕੀਜਹਿ ਸਭਿ ਬਿਚਾਰ ਕਰਿ ਤੈਸੇ'॥ ੨੫ ॥ਸੁਨਤਿ ਗੰਗ ਮਨ ਆਨੰਦ ਪਾਯੋ। 'ਇਹ ਆਛੀ ਬਿਧਿ ਬਾਕ ਅਲਾਯੋ। ਲਛਮੀ ਸਦਨ ਪ੍ਰਵੇਸ਼ਹਿ ਆਈ। ਦ੍ਵਾਰ ਕਿਵਾਰ ਨ ਦੇਹੁ ਬਨਾਈ[1] ॥ ੨੬ ॥ ਇਸ ਮੈਂ ਸੰਸੈ ਕਰਹੁ ਨ ਕੋਇ। ਲੇਹੁ ਸ਼ਗੁਨ ਜਿਮ ਰੀਤਿ ਸੁ ਹੋਇ। ਜਾਤਿ ਭਲੀ ਹੋਰਹਿੰ ਮਤਿਵਾਨ। ਧਨ ਤੋ ਆਵਨਿ ਜਾਨੋ ਜਾਨਿ ॥ ੨੭ ॥ ਨਗਰ ਵਟਾਲਾ ਹੈ ਸ਼ੁਭ ਥਾਨ। ਤਹਿੰ ਕੇ ਖੱਤ੍ਰੀ ਬਿਦਤ ਜਹਾਨ'। ਸੁਨਿ ਜੇਠਾ ਗੰਗਾ ਕੇ ਵਾਕ। ਜਾਨਜੋ ਰਿਦੇ ਸਰਾਹਤਿ ਸਾਕ ॥ ੨੮ ॥ ਆਨਿ ਗੁਰੂ ਕੇ ਨਿਕਟਿ ਸੁਨਾਈ। 'ਕਹਜੋ ਮਾਤ ਨੇ--ਲੇਹੁ ਸਗਾਈ--'। ਦਿਜ ਤੇ ਆਛੋ ਦਿਵਸ ਪੁਛਾਵਾ। ਅਪਰ ਸਮਾਜ ਤਜਾਰਿ ਕਰਿਵਾਵਾ ॥ ੨੯ ॥ ਆਛੋ ਸਮੋ ਦਿਵਸ ਜਿਸ ਆਯੋ। ਮੰਗਲ ਸਹਤ ਸੁ ਕਾਜ ਰਚਾਯੋ। ਚੰਦਨ ਕੀ ਚੌਂਕੀ ਡਸਵਾਇ। ਸ਼੍ਰੀ ਗੁਰਦਿੱਤਾ ਦੀਨਿ ਬਿਠਾਇ ॥ ੩੦ ॥ ਨੌਂ ਗ੍ਰੀਹ ਕੋ ਅਭਿਖੇਕਨਿ ਕਰੇ*। ਬ੍ਰਿੰਦ ਮਿਲੇ ਨਰ ਪਿਖਿ ਸੁਖ ਧਰੇ। ਦ੍ਵਾਰ ਅਗਾਰੀ ਬਾਜੇ ਬਾਜਤਿ। ਸਭਿ ਪ੍ਰਕਾਰ ਕੋ ਮੰਗਲ ਸਾਜਤਿ ॥ ੩੧ ॥ ਸੁਤ ਢਿਗ ਸਤਿਗੁਰੁ ਬੈਠੇ ਜਾਇ। ਤਥਿ ਰਾਮੇ ਕੋ ਲੀਨਿ ਬੁਲਾਇ। ਆਇ ਸਮਾਜ ਦੇਖਿ ਕਰਿ ਨੀਕਾ। ਰਿਦੇ ਪ੍ਰਮੋਦਤਿ ਕੀਨਿਸਿ ਟੀਕਾ ॥ ੩੨ ॥ ਅਪਰ ਰੀਤਿ ਸੁੰਦਰ ਸਭਿ ਕਰੀ। ਬਹੁ ਅਨਵਾਇ ਬਦਾਮਨਿ ਗਰੀ। ਖਾਰਕ ਆਦਿਕ ਮੋਦਕ[2] ਲਜਾਏ। ਸਭਿ ਸੰਗਤਿ ਮਹਿੰ ਬਹ ਬਰਤਾਏ॥੩੩॥ਪੁਰਿ ਕੀ ਮਿਲੀ ਨਾਰਿ ਪਿਕ ਬੈਨੀ। ਪੀਨ ਉਰੋਜਨਿ, ਪੰਕਜ ਨੈਨੀ। ਬ੍ਰਿੰਦ ਹੋਇ ਗਾਵਤਿ ਹਰਖਾਈ। ਉਤਸਵ ਤੇ ਪੂਰਨ ਚਹੁੰ ਘਾਈ ॥ ੩੪ ॥ ਪੁਨ ਸੁਤ ਕੋ ਲੈ ਸੰਗ ਗੁਸਾਈਂ। ਸ਼੍ਰੀ ਹਰਿਮੰਦਰ ਗ਼ੀਵ ਨਿਵਾਈ। ਗਨ ਪ੍ਰਸਾਦਿ ਲੀਨੇ ਸੰਗਿ

[1]ਦਰਵਜੇ ਦੇ ਤਖਤੇ ਬਣਾਕੇ ਨਾ ਦਿਓ (ਭਾਵ ਖੁੱਲ੍ਹੇ ਰਖੋ) (ਅ) ਬਨਾਈ=ਬੰਦ ਨਾ ਕਰੋ। [2]ਛੁਹਾਰੇ ਤੇ ਲਡੂ ਆਦਿਕ। *ਦੇਖੋ ਰਾਸਿ ੪ ਅੰਸੂ ੪ ਅੰਕ ੩੮ ਦੀ ਹੇਠਲੀ ਟੂਕ।

ਦਾਸ। ਖਰੈ ਕਰਾਵਤਿ ਭੇ ਅਰਦਾਸ॥ ੩੫॥ਭਹਿੰ ਬਰਤਾਇ ਪ੍ਰਦਛਨਾ ਦੈ ਕੈ। ਆਏ ਵਹਿਰ ਮੋਦ ਮਨ ਕੈ ਕੈ। ਬਹੁਰ ਅਕਾਲ ਤਖਤ ਕੇ ਥਾਨ। ਸੰਗਤਿ ਕੋ ਦੇ ਦਰਸ਼ਨ ਦਾਨ ॥ ੩੬ ॥ ਸੰਧਯਾ ਭਏ ਗਏ ਨਿਜ ਮੰਦਿਰ। ਕਰਤਿ ਅਨੰਦਤਿ ਮੰਗਲ ਸੁੰਦਰ। ਨਿਜ ਆਸਨ ਪਰ ਜਾਇ ਬਿਰਾਜੇ। ਮਾਤਾ ਕਰਤਿ ਭਈ ਸਭਿ ਕਾਜੇ ॥ ੩੭ ॥ ਦੇਨਿ ਲੇਨਿ ਕੋ ਗਨ ਬਿਵਹਾਰ। ਹਰਖਾਵਤਿ ਧਨ ਪਾਇ ਉਦਾਰ। ਜਹਿੰ ਕਹਿੰ ਸੁਜਸੁ ਭਯੋ ਭਰਪੂਰ। ਬਰਨਹਿੰ ਸਤਿਗੁਰੁ ਕੇ ਗੁਨ ਰੂਰ॥੩੮॥ ਦੀਪਮਾਲ ਕੋ ਮੇਲਾ ਭਯੋ। ਸਭਿਹਿਨਿ ਇਹ ਮੰਗਲ ਦਰਸਯੋ। ਚਹੂੰ ਦਿਸ਼ਿਨਿ ਕੇ ਸਿਖ ਗਨ ਆਏ। ਕਹਾ ਗਿਨਤੀ ਕੋ ਕਹੈਂ ਸੁਨਾਏ ॥ ੩੯ ॥ ਸਿਰੇਪਾਉ ਸਿੱਖਨਿ ਕੋ ਦੀਨੇ। ਰਿਦੇ ਮਨੋਰਥ ਪੂਰਨ ਕੀਨੇ। ਬਿੰਦ ਮਸੰਦਨਿ ਕੋ ਬਡਿਆਈ। ਦੈ ਕਰਿ ਦੇਸ਼ਨਿ ਪਠੇ ਗੁਸਾਈਂ ॥ ੪੦ ॥ ਜੋ ਜਿਸ ਦੇਸ਼ ਰਹੈ ਸੋ ਜਾਵਹਿ। ਗੁਰ ਕੀ ਕਾਰ ਬਟੋਰਿ ਲਿਆਵਹਿ। ਕੌਨ ਕੌਨ ਸੋ ਦੇਸ਼ ਗਿਨੀਜੈ। ਅਵਨੀ ਮੰਡਲ ਸਕਲ ਜਨੀਜੈ॥੪੧॥ਸਲਿਤਾਪਤਿ[1] ਕੇ ਟਾਪੂ ਜੇਯ। ਸਿੱਖ ਬਸਹਿੰ ਆਵਹਿੰ ਧਨ ਦੇਯ। ਪੁਰਿ ਗ੍ਰਾਮਨਿ ਕੀ ਗਿਨਤੀ ਕੌਨ। ਸਭਿਹਿਨਿ ਮਹਿੰ ਸਿੱਖਜਨਿ ਕੇ ਭੌਨ ॥ ੪੨ ॥ ਜਹਾਂ ਹੋਹਿੰ ਸਿਖ ਪਰ ਹੈ ਭੀਰ[2]। ਤਹਾਂ ਬਨਹਿੰ ਰੱਛਕ ਗੁਰੁ ਧੀਰ। ਕ੍ਰਿਪਾ ਦ੍ਰਿਸ਼ਟਿ ਤੇ ਕੋਟਿ ਉਧਾਰੇ। ਜਿਨ ਕੋ ਗਿਨਿ ਕਰਿ ਪਾਇ ਨ ਪਾਰੇ ॥ ੪੩ ॥ ਸਭਿਹਿਨਿ ਕੀ ਸੁਨਿ ਬਿਨਤੀ ਤੂਰਨਿ। ਕਰਹਿੰ ਕਾਮਨਾ ਉਰ ਕੀ ਪੂਰਨਿ। ਬਜਾਪ ਰਹੇ ਸਤਿਗੁਰੁ ਸਭਿ ਦੇਸ਼। ਪ੍ਰੇਮੀ ਕੇ ਅੰਗ ਸੰਗ ਵਿਸ਼ੇਸ਼ ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸ਼੍ਰੀ ਵਾਕਾ ਕੁਰਵਿੱਤਾ ਕੀ ਸਗਾਈ' ਪ੍ਰਸੰਗ ਵਰਣਨੰ ਨਾਮ ਪੰਚ ਪੰਚਾਸਤਿ ਅੰਸੂ ॥ ੫੫ ॥

੫੬. [ਬੀਬੀ ਵੀਰੋ ਜੀ ਦੀ ਸਗਾਈ। ਸ਼੍ਰੀ ਅਟੱਲ ਰਾਇ ਜਨਮ]।

ਦੋਹਰਾ ॥ ਇਮ ਉਤਸਵ ਮੇਲਾ ਭਯੋ ਹਰਖਜੋ ਸਭਿ ਪਰਵਾਰ। ਇਕ ਦਿਨ ਬੈਠੇ ਮਾਤ ਢਿਗ ਸਤਿਗੁਰੁ ਮੁਕਤਿ ਉਦਾਰ ॥ ੧ ॥ ਚੌਪਈ ॥ 'ਸੁਨਹੁ ਪੁੱਤ੍ਰ ਕਿਸ ਨੀਕੇ ਥਾਈ। ਖੋਜਿ ਕਰਹੁ ਨਿਜ ਸੁਤਾ ਸਗਾਈ। ਇਹ ਕਾਰਜ ਭੀ ਕਰਿਬੇ ਜੋਗ। ਪਠਹੁ ਕਿਤਿਕ ਪੁਰਿ[3] ਲਾਗੀ ਲੋਗ ॥ ੨ ॥ ਜਹਾਂ ਬਿਲੋਕਹਿੰ ਭਲੋ ਠਿਕਾਨਾ। ਸੋ ਥਲ ਆਨਿ ਸੁਨਾਵਹਿੰ ਕਾਨਾ। ਸਾਮਿੱਗ੍ਰੀ ਸੰਬੰਧ ਕੀ ਜੋਤੀ। ਲੇਹਿ ਸਦਨ ਤੇ ਗਮਨਹਿੰ ਤੋਤੀ' ॥ ੩ ॥ ਸੁਨਿ ਗੁਰ ਕਹਜੋ 'ਬਨਹਿ ਬਿਨ ਬਾਰਿ[4]। ਜਹਿੰ ਸੰਜੋਗ ਰਚਜੋ ਕਰਤਾਰ। ਸੋ ਸੁਖੇਨ ਹੀ

[1]ਸਮੁੰਦਰ। [2]ਦੁਖ। [3]ਕਈ ਸ਼ਹਿਰਾਂ ਨੂੰ। [4]ਡੇਰੀ ਤੋਂ ਬਿਨਾਂ, ਛੇਤੀ।

ਹੁਇ ਅਬਿ ਜਾਇ। ਰਿਦੈ ਮਨੋਰਥ ਆਪਿ ਉਠਾਇ ॥ ੪ ॥ ਕਹਿ ਸੁਨਿ ਮਾਤ ਸੰਗ ਘਰ ਥਿਰੋ ਨਿਜ ਪੂਯੰਕ ਪਰ ਪੌਢਨਿ ਕਰੋ ਤਬਿ ਦਮੋਦਰੀ ਸੁਤ ਲੈ ਸਾਥਿ। ਆਈ ਸੇਵ ਕਰਨਿ ਗੁਰ ਨਾਥ ॥੫॥ ਹਾਥ ਜੋਰਿ ਕਰਿ ਬਾਕ ਬਖਾਨਾ। 'ਪਿਖਹੁ ਸੁਤਾ ਹਿਤ ਨੀਕ ਠਿਕਾਨਾ। ਪ੍ਰਿਯਾ ਮੋਹਿ ਮਨੁ ਜਹਿੰ ਸੁਖ ਪਾਵੈ'। ਹਮ ਹੇਰਹਿੰ ਆਛੇ ਹਰਖਾਵੈਂ'[1]॥੬॥ਸੰਤਿ ਗੁਰੂ ਕਹਯੋ 'ਸੰਜੋਗ ਰਚਯੋ ਜਹਿੰ। ਸੁਖ ਕੋ ਪ੍ਰਾਪਤਿ ਹੋਹਿ ਬਸਹਿ ਤਹਿੰ। ਉਚਿਤ ਨ ਇਹ ਚਿਤ ਚਿੰਤਾ ਕਰਨੀ। ਪਰਾਲਬਧ ਸਭਿ ਤੇ ਬਡ ਬਰਨੀ' ॥੭॥ ਸੁਨਿ ਦਮੋਦਰੀ ਉਠਿ ਹਰਖਾਈ। '–ਰਹਹੁ ਸੁਖੀ–ਬਚ ਤੁਮ ਸਫਲਾਈ[2]'। ਸੁਪਤਿ ਜਥਾ ਸੁਖ ਨਿਸਾ ਗੁਜ਼ਾਰੀ। ਉਠਿ ਗੁਰ ਮੱਜਨ ਨਿਰਮਲ ਬਾਰੀ॥੮॥ਦਿਵਸ ਚਢੇ ਪੁਨ ਲਗਨੋ ਦਿਵਾਨ। ਦਰਸ਼ਨ ਕਰਹਿੰ ਬੰਦਨਾ ਠਾਨਿ। ਸਿਖ ਸੰਗਤਿ ਕੋ ਹੋਵਤਿ ਠਾਂਢੇ। ਕੋ ਬੈਠਹਿੰ ਢਿਗ ਪ੍ਰੇਮੀ ਗਾਢੇ ॥ ੯ ॥ ਸਭਿ ਦਿਸ਼ਿ ਦੇਖਨੋ ਦ੍ਰਿਸ਼ਟਿ ਚਲਾਇ। ਬੈਠੇ, ਉਠੇ ਜਾਹਿੰ, ਕੋ ਆਇ[3]। ਇਕ ਨਰ ਹੇਰਨੋ ਬਾਲਕ ਸਾਥਿ। ਦਰਬ ਹੀਨ ਪਟ ਮਲਿਨ ਅਨਾਥ॥੧੦॥ਜਬਿ ਨੇਰੇ ਹੁਇ ਬੰਦਨ ਠਾਨੀ। ਸੁਨਤਿ ਸਭਿਨਿ ਕੋ ਗੁਰੂ ਬਖਾਨੀ। 'ਭੈਨ ਕੌਨ, ਪੁਰਿ, ਜਾਤੀ ਕੌਨ ?। ਕਿਮ ਆਯਹੁ ਕਹੁ ਕਾਰਜ ਜੌਨ?'॥੧੧॥ਸੁਨਿ ਸੁਕਚਨੋ ਬੰਦੇ ਜੁਗ ਹਾਥ। ਸਭਾ ਬੀਚ ਬੋਲਨੋ ਗੁਰੂ ਸਾਥਿ। 'ਮੱਲੇ ਪੁਰਿ ਬਾਸਹਿੰ ਚਿਰ ਕਾਲ। ਗਏ ਦਰਬ ਤੇ ਥੁਰਿ ਇਸ ਹਾਲ[4] ॥ ੧੨ ॥ ਜਾਤਿ ਖੋਸਲੇ ਖੱਤ੍ਰੀ ਅਹੈਂ। ਧਰਮਾ ਨਾਮ ਮੋਹਿ ਕੋ ਕਹੈਂ। ਸਪਤ ਬਰਖ ਕੋ ਬਾਲਕ ਮੇਰਾ। ਸਾਧੂ ਨਾਮ ਧਰਨੋ ਇਸ ਕੇਰਾ' ॥ ੧੩ ॥ ਸੁਨ ਸਤਿਗੁਰੂ ਨਿਜ ਨਿਕਟਿ ਬਿਠਾਯਹੁ। 'ਆਨਹੁ ਖਾਰਕ[5] ਬਿੱਪ ਬੁਲਾਯਹੁ'।ਸੁਨਿ ਪਿਖਿ ਬਿਸਮਤਿ ਭੇ ਨਰ ਸਾਰੇ।–ਕਹਾਂ ਕਰਤਿ ਗੁਰ–ਰਿਦੇ ਬਿਚਾਰੇ॥੧੪॥ ਜਬਿ ਦਿਜ ਆਯੋ ਕਰਨੋ ਬਖਾਨੇ। 'ਸਿਸ ਕੇ ਮੁਖ ਦਿਹੁ ਖਾਰਕ[6] ਖਾਨੇ'। ਸੁਨਿ ਧਰਮੇ ਕਰ ਜੋਰਿ ਉਚਾਰਾ। 'ਤੁਮ ਸਗਰੇ ਜਗ ਗੁਰੂ ਉਦਾਰ॥੧੫॥ਸਮਰਥ ਚਹਹੁ ਸੁ ਕਰਹੁ ਗੁਸਾਈਂ। ਕੋ ਤੁਮਰੀ ਸਮਤਾ ਨਹਿੰ ਪਾਈ। ਮੈਂ ਅਨਾਥ ਸਭਿ ਸ਼ਕਤਿ ਬਿਹੀਨਾ। ਰੰਕ, ਦਰਬ ਬਿਨੁ, ਬਸਤੁ ਮਲੀਨਾ ॥ ੧੬ ॥ ਕਰਨਿ

[1]ਮੇਰੇ ਮਨ ਨੂੰ ਪਿਆਰੀ (ਧੀ) ਜਿੱਥੇ ਸੁਖ ਪਾਵੇ। [2]ਅਸੀਂ ਭਲੇ (ਸ਼ਾਕ) ਦੇਖਕੇ ਅਨੰਦ ਹੋਵੀਏ। [3](ਇਹ) ਆਪ ਦਾ ਬਚਨ ਸਫਲਾ ਹੋਵੇ। [4](ਕਈ) ਬੈਠੇ ਹਨ (ਕਈ) ਉੱਠਕੇ ਟੁਰੇ ਜਾਂਦੇ ਹਨ ਤੇ ਕੋਈ ਆ ਰਹੇ ਹਨ। [5]ਧਨ ਤੋਂ ਖੁੜਕੇ ਇਸ ਹਾਲ ਹੋ ਗਏ ਹਾਂ। [6]ਕੁਹਾੜਾ।

ਸਗਾਈ ਕਿਮ ਬਨਿ ਆਵੈ। ਸਮਤਾ ਸਿੰਧੁ ਬੂੰਦ ਕਿਮ ਪਾਵੈ। ਕਹਿੰ ਕੀਟੀ ਕਹਿੰ ਬਡ ਗਜਰਾਜ। ਸੁਨਤਿ ਬਾਤ ਮੁਝ ਉਪਜਤਿ ਲਾਜ॥੧੭॥ ਰਾਵਰ ਬੰਦਨ ਕਰਨਿ ਸਥਾਨ। ਬਹੁ ਅਜੋਗ[1] ਕਿਮ ਕਰਿਹੁ ਬਖਾਨ'। ਸਤਿਗੁਰੁ ਕਹਜੋ 'ਚਿੰਤ ਨਹਿੰ ਕੀਜੈ। ਰਚਜੋ ਬਿਰੰਚ[2] ਸੰਜੋਗ ਲਖੀਜੈ ॥ ੧੮॥ ਇਹ ਸੁਤ ਤੇਰੋ ਹੈ ਬਡਭਾਗੋ। ਭਗਤ ਬਿਸਾਲ ਪ੍ਰਭੂ ਅਨੁਰਾਗੋ। ਇਸ ਕੋ ਦੋਸ਼ ਨ ਲਾਗਹਿ ਕੋਈ। ਅਪਰ ਸੰਦੇਹ ਦੇਹੁ ਸਭਿ ਖੋਈ' ॥ ੧੯॥ ਇਮ ਕਹਿ ਜੋਤਿਕ ਰੀਤਿ ਸਗਾਈ। ਤਹਿੰ ਬੈਠੇ ਸਭਿ ਗੁਰੂ ਕਰਾਈ। ਹੇਰਿ ਹੇਰਿ ਸਗਰੇ ਬਿਸਮਾਏ।–ਸਿੱਖ ਰੰਕ ਸੰਜੋਗ ਬਨਾਏ–॥ ੨੦॥ ਸਭਾ ਉਠੀ ਗੁਰ ਮੰਦਿਰ ਗਏ। ਸਭਿ ਮਹਿੰ ਇਹ ਪ੍ਰਸੰਗ ਬਿਦਤਏ।–ਖੱਤ੍ਰੀ ਰੰਕ ਪੁੱਤ੍ਰ ਕੇ ਸਾਥਿ।ਕਰੀ ਸਗਾਈ ਤਨਿਯਾ ਨਾਥ[3]–॥੨੧॥ ਸੁਨਿ ਦਮੋਦਰੀ ਗੁਰ ਢਿਗ ਆਈ। ਅਨਿਕ ਭਾਂਤਿ ਕੀ ਤਰਕ ਉਠਾਈ। ਕਹਤਿ ਭਈ 'ਨਹਿੰ ਕੀਨ ਬਿਚਾਰ। ਪੁੱਤ੍ਰੀ ਦੀਨਿਸਿ ਰੰਕ ਅਗਾਰ[4] ॥ ੨੨ ॥ ਖੋਜਨੋ ਨਿਜ ਸਮਾਨ ਨਹਿੰ ਥਾਨ। ਧਨੀ ਬਿਸਾਲ ਜੁ ਬਿਦਤ ਜਹਾਨ। ਕਹਹਿੰ ਕਹਾਂ ਪਿਖਿ ਕੈ ਨਰ ਸਾਰੇ। ਆਇ ਸਬੰਧੀ ਜਬਹਿ ਨਿਹਾਰੇ' ॥ ੨੩ ॥ ਸੁਨਿ ਸ਼੍ਰੀ ਗੁਰੂ ਤਿਹ ਧੀਰਜ ਦੀਨਿ। 'ਸਭਿ ਤੇ ਅਧਿਕ ਇਸੀ ਕਹੁ ਚੀਨਿ। ਦਿਨ ਪ੍ਰਤਿ ਆਛੋ ਹੁਇ ਤਬਿ ਜਾਨੈ। ਅਪਰ ਨ ਪਾਵਤਿ ਇਸੀ ਸਮਾਨੈ'॥੨੪॥ ਸੁਨਿ ਦਮੋਦਰੀ ਤੁਸ਼ਨਿ ਹੋਈ। ਗੰਗਾ ਸੰਗ ਕਹੀ ਜਿਮ ਜੋਈ। ਮਾਤਾ ਸੁਨਿ ਸੁਤ ਬਚ ਬਿਸਵਾਸਾ[5]। ਨਹੀਂ ਤਰਕ ਹਿਤ ਕਛੂ ਪ੍ਰਕਾਸ਼ਾ ॥੨੫॥ ਸਭਿ ਸੁਜਾਨ ਤੇ ਮਹਿਦ ਸੁਜਾਨਾ। ਕਲਾਨਿਧਾਨ[6] ਪੁੱਤ੍ਰ ਕੋ ਜਾਨਾ।–ਆਛੀ ਹੋਹਿ ਕਰੀ ਹੈ ਜੈਸੇ। ਭਈ ਸੁ ਭਈ ਢਿਰਤਿ ਨਹਿੰ ਕੈਸੇ–॥੨੬॥ ਜਾਨਿ ਭਲੀ ਮਾਤਾ ਕਿਧ ਮੌਨ। ਮੰਗਲ ਕਰਤਿ ਭਈ ਗਨ ਭੌਨ। ਪ੍ਰਾਤਿ ਉਠੇ ਸਤਿਗੁਰ ਹਰਖਾਏ। ਚਢਿ ਤੁਰੰਗ ਪਰ ਵਹਿਰ ਸਿਧਾਏ ॥ ੨੭ ॥ ਸੁਭਟ ਚਢੇ ਗਨ ਗਏ ਅਖੇਰ। ਇਤ ਉਤ ਕਾਨਨ ਮਹਿੰ ਢਿਰਿ ਢੇਰ। ਛੋਰਹਿੰ ਬਾਜ ਪੰਛੀ-ਅਨਿ ਪਾਛੇ। ਚੀਤੇ ਧਾਇ ਮ੍ਰਿਗਨਿ ਦਿਸ਼ਿ ਗਾਛੇ[7] ॥ ੨੮ ॥ ਸ੍ਵਾਨ ਬਿਸਾਲ ਸ਼ੁਕਰਨਿ ਦੌਰੇ[8]। ਘੇਰਿ ਘੇਰਿ ਹਤਿ ਕਰਿ ਤਿਨ ਬੌਰੇ। ਲਗਰ, ਝਗਰ,

[1](ਇਹ ਗੱਲ) ਫੱਬਦੀ ਨਹੀਂ। [2]ਰਚਨਹਾਰ ਨੇ [ਸ੍ਰੀਸ਼:, ਵਿ+ਰਚ੍=ਰਚਨਾ]। [3]ਪੁੱਤ੍ਰੀ ਦੀ ਗੁਰੂ ਜੀ ਨੇ। [4]ਕੰਗਾਲ ਦੇ ਘਰ। [5]ਪੁੱਤ੍ਰ ਦੇ ਬਚਨ ਤੇ ਭਰੋਸਾ ਕੀਤਾ। [6]ਕਰਾਮਾਤ ਦਾ ਖਜ਼ਾਨਾ। [7]ਜਾਂਦੇ ਹਨ। [8]ਪੂਰਾ ਵਲ ਦੇਂਦੇ ਹਨ।

ਜੁਰਰੈਗਨ ਸ਼ਿਕਰੈ।ਬਹਰੀ ਉਡਤਿ ਖਗਨਿਕੋ ਪਕਰੈ॥੨੯॥ਰਾਜ ਰਿਖਿਨਿ ਸਮ ਖੇਲਿ ਅਖੇਰੈ। ਬਨ ਬਿਚਰਨਿ ਮੁਦਿ ਪਾਇ ਬਡੇਰੈ। ਪੁਰਿ ਮੁਰਿ ਆਏ ਗੁਰੁ ਉਰ ਹਰਖਤਿ। ਆਯੁਧ ਬਿੱਦਜ਼ਾ ਸੁਭਟਨਿ ਪਰਖਤਿ ॥ ੩੦ ॥ ਕਰਤਿ ਸ਼ਿਕਾਰ ਭੁਵੰਗ ਪ੍ਰਹਾਰੈਂ। ਕੋ ਭਟ ਕਰ ਗਹਿ ਖੜਗ ਸੈਂਘਾਰੈਂ। ਤੋਮਰ ਤੀਰਨਿ ਤੁਰਨਤਾ ਤਰ[1]। ਕਰਹਿੰ ਦਿਖਾਵਨਿ ਚਾਤੁਰਤਾ ਧਰਿ ॥ ੩੧ ॥ ਪੈਂਦੇਖਾਨ ਬੀਰ ਬਲ ਰਾਸਹਿ। ਆਯੁਧ ਵਿੱਦਜ਼ਾ ਕਉ ਅੱਭਜ਼ਾਸਹਿ।

ਕੇਤਿਕ ਦਿਨ ਬੀਤੇ ਇਸ ਰੀਤਿ । ਸ਼੍ਰੀ ਹਰਿ ਗੋਵਿੰਦ ਪਤਿਤ ਪੁਨੀਤ ॥ ੩੨ ॥ ਸਮੈਂ ਪ੍ਰਸੂਤ ਹੋਨਿ ਕੋ ਹੋਵਾ। ਧਾਇਨਿ ਕੋ ਬੁਲਾਇ ਗਨ ਜੋਵਾ।ਸਦਨ ਬਿਖੈ ਗਨ ਦੀਪਕ ਬਾਰੇ। ਦਾਸੀ ਉਤਲਾਵਤਿ ਗਤਿ ਧਾਰੈ[2]॥ ੩੩॥ ਜਨਮ ਨਾਨਕੀ ਤੇ ਭਬਿ ਲੀਨਿ। ਸੁਨਿ ਸੁਤ ਭਯੋ ਸਭਿਨਿ ਮੁਦ ਕੀਨਿ। ਗੰਗਾ ਕਰਤਿ ਮੰਗਲਾਚਾਰ। ਰਿਦੈ ਮੁਦਤਿ ਬ੍ਰਿੱਧਤਿ ਪਰਿਵਾਰ ॥ ੩੪ ॥ ਭੋਰ ਹੋਤਿ ਲਘੁ ਦੁੰਦਭਿ ਧਰੈ। ਬਾਜਤਿ ਸੁਨਤਿ ਸਭਿਨਿ ਮੁਦ ਭਰੈ। ਮੰਗਤਿ ਜਨ ਉਤਲਾਵਤਿ ਆਏ।ਮਾਤ ਗੰਗ ਕਹਿ ਦਰਬ ਦਿਵਾਏ॥੩੫॥ ਨਰ ਨਾਰੀ ਗਨ ਦੇਤਿ ਬਧਾਈ। ਲਜਾਇ ਦੂਬਿ[3] ਗੁਰ ਢਿਗ ਅਰਪਾਈ। ਉਤਸਵ ਕਰਿਬੋ ਕੀ ਜੋ ਰੀਤਿ। ਸਭਿ ਗੰਗਾ ਕਰਿਵਾਇ ਸਪ੍ਰੀਤਿ ॥੩੬॥ ਬ੍ਰਿਧ ਸੈਮਤਿ ਹੁਇ[4] ਨਾਮ ਬਿਚਾਰਾ।'ਅਟਲ ਰਾਇ' ਭਬਿ ਗੁਰੂ ਉਚਾਰਾ। 'ਅਟਲ ਸਮਾਧਿ ਕਰਤਿ ਇਹ ਰਹਜੋਧਾਂਤੇ ਉਰ ਬਿਚਾਰ ਕਰਿ ਕਹਜੋ' ॥ ੩੭ ॥ ਅਨਗਨ ਦਰਬ ਦੀਨਿ ਗੁਰ ਦਾਨ। ਪਾਇ ਕਰਹਿੰ ਨਰ ਸੁਜਸੁ ਬਖਾਨ।ਸ਼੍ਰੀ ਗੁਰੁ ਰਾਮਦਾਸ ਕੋ ਪੋਤਾ। ਦੀਨ ਦੁਨੀ ਥੰਭਿ ਭਾਰ ਖਲੋਤਾ। ॥੩੮॥ ਦੇਤਿ ਕਾਮਨਾ ਜਗ ਮਹਿ ਸੁਖ ਕੀ। ਮੂਲ ਉਖਾਰਹਿ ਬਿਖਮ ਸੁ ਦੁਖ ਕੀ[5]।ਪਰਉਪਕਾਰੀ ਜੋਧਾ ਬਲੀ।ਸਿੱਖਨਿ ਕੋ ਬਖਸ਼ਤਿ ਗਤਿ ਭਲੀ ॥ ੩੯ ॥ ਦਿਨ ਪ੍ਰਤਿ ਅਧਿਕ ਬਖਸ਼ ਦੇ ਜੋਨ। ਸੁਰਪਤਿ ਬਪੁਰਾ ਆਗੈ ਕੌਨ। ਜਿਸ ਕੋ ਨਾਮ ਲਿਏ ਜਮ ਤਜਾਰੀ। ਦਰਸ਼ਨ ਤੇ ਕਲਮਲ ਗਨ ਭਾਰੀ ॥ ੪੦ ॥ ਰਾਜ ਜੋਗ ਬਰਤਹਿ ਜਗ ਮਾਹੀ। ਇਕ ਰਸ ਬ੍ਰਤਾ ਉਚਤਿ ਕਬਿ ਨਾਂਹੀ'।ਇਮ ਸਤਿਗੁਰੁ ਕੈ ਭਾ ਪਰਿਵਾਰ।ਉਪਜੀ ਏਕ ਸੁਤਾ,ਸੁਤ ਚਾਰਿ॥ ੪੧ ॥ ਸਾਹਿਬਜ਼ਾਦੇ ਰੂਪ ਸੁ ਰੂਰਾ। ਜਿਨ ਤੇ ਭਵਨ ਲਗਹਿ ਜਨੁ ਪੂਰਾ[6]।

---

[1]ਬਹੁਤ ਛੇਤੀ। [2]ਕਾਹਲੀ ਨਾਲ ਚਲਦੀਆਂ ਹਨ। [3]ਦੱਭ। [4]ਬਾਬੇ ਬੁੱਢੇ ਦੀ ਸਲਾਹ ਨਾਲ। [5]ਕਰੜੇ ਦੁੱਖਾਂ ਦੀ ਓਗੀ ਤਹਾਂ ਜੜ੍ਹ ਪੁੱਟਦੇ ਹਨ। [6]ਘਰ ਮਾਨੋ ਭਰਿਆ ਲੱਗਦਾ ਹੈ।

ਲੈ ਪੌਤ੍ਰਨਿ ਕੋ ਗੰਗ ਦੁਲਾਰਹਿ। ਭੁਖਨ ਬਸਤ੍ਰ ਅਨਿਕ ਤਨ ਧਾਰਹਿ ॥ ੪੨ ॥ ਖਾਨ ਪਾਨ ਦੇ ਅਪਨੇ ਹਾਥ। ਪਾਰਤਿ ਪੌਤ੍ਰਨਿ ਪ੍ਰੀਤੀ ਸਾਥ। ਹੇਰਿ ਹੇਰਿ ਹਰਖਹਿ ਗੁਰੁ ਬੰਸ। ਸੋਢੀ ਕਲ ਕੋ ਜਨੁ ਅਵਤੰਸ ॥੪੩॥ ਅਨਿਕ ਦਾਸ ਸੇਵਾ ਮਹਿੰ ਰਹੈਂ। ਅੰਕ ਰਖੈਂ ਵਹਿਰੰਤਰ ਚਹੈਂ[1]। ਇਮ ਸਤਿਗੁਰ ਕੇ ਸਦਨ ਅਨੰਦ। ਦਿਨ ਪ੍ਰਤਿ ਹੋਵਤਿ ਬ੍ਰਿੰਦ ਬਿਲੰਦ ॥ ੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸ਼੍ਰੀ ਅਟਲ ਰਾਇ ਉਪਜਨ' ਪ੍ਰਸੰਗ ਕਰਨੰ ਨਾਮ ਖਸਟ ਪੰਚਾਸਤਿ ਅੰਸੁ ॥ ੫੬ ॥

੫੭. [ਕਉਲਾਂ]।

ਦੋਹਰਾ ॥ ਕੇਤਿਕ ਦਿਨ ਪਸ਼ਚਾਤਿ ਤੇ ਕੌਲਾਂ ਸੁਨਤਿ ਅਨੰਦ। ਚਹਤਿ ਬਿਲੋਕਨਿ ਗੁਰੂ ਸੁਤ ਉਰ ਅਭਿਲਾਖ ਬਿਲੰਦ ॥ ੧ ॥ ਚੌਪਈ ॥ ਚਢਿ ਛੋਰੇ ਪਰ ਤਬਹਿ ਸਿਧਾਰੀ। ਗੁਰੁ ਘਰ ਪ੍ਰਵਿਸ਼ੀ ਆਨੰਦ ਧਾਰੀ। ਗੰਗਾ ਕੋ ਪਗ ਬੰਦਨ ਕੀਨੀ। ਦੇਖਿ ਤਾਂਹਿ ਕੋ ਆਸ਼ਿਖ ਦੀਨੀ ॥ ੨ ॥ ਤੀਨਹੁੰ ਗੁਰੁ ਖਤਨੀ ਤਬਿ ਹੇਰੀ। ਸਭਿ ਕੋ ਨਮੋ ਕੀਨਿ ਤਿਸ ਬੇਰੀ। ਹਿਤ ਸੋਂ ਹੇਰਿ ਪਰਸਪਰਿ ਬੈਸੀ। ਬੋਲਤਿ ਮਧੁਰ ਗਿਰਾ ਮੁਖ ਤੈਸੀ ॥ ੩ ॥ ਮਾਨ ਸਹਤ ਬਚ ਕਹਤਿ ਬਿਠਾਈ। ਲਖਹਿੰ ਸੁ-ਪ੍ਰੀਤਿ ਰਿਦੇ ਕਰਿ ਆਈ-ਜ। ਦਈ ਬਧਾਈ ਸਭਿਨਿ ਸੁਨਾਇ। ਮਾਨੀ ਤਿਨਹੁੰ ਅਨੰਦ ਉਪਾਇ॥੪॥ ਖੇਲਤਿ ਸਾਹਿਬਜ਼ਾਦੇ ਚਾਰਿ। ਤਨ ਸੁ ਕੁਮਾਰ*ਸੁ ਮੂਰਤਿ ਚਾਰੁ। ਪੰਚਮਿ ਕੌਨਜਾਂ ਦੇਖਨਿ ਕੀਨਿ। ਬਸਨ ਬਿਭੂਖਨ ਧਰਿ ਦੁਤਿ ਭੀਨਿ ॥ ੫ ॥ ਕਰਿ ਕਰਿ ਪ੍ਰੇਮ ਅੰਕ ਮੈਂ ਲੇਤਿ। ਹੇਰਿ ਹੇਰਿ ਕਰਿ ਆਸ਼ਿਖ ਦੇਤਿ। ਸ਼੍ਰੀ ਗੁਰੁਦਿੱਤਾ ਦੌਰਤਿ ਫਿਰੈਂ। ਬਜਤਿ ਬਿਭੂਖਨ ਰੁਣ ਰੁਣ ਕਰੈਂ ॥੬॥ ਸਨੈ ਸਨੈ ਸੂਰਜ ਮਲ ਜਾਂਹਿ। ਪਾਇਨਿ ਭਯੋ ਬਡੋ ਬਲ ਨਾਂਹਿ[2]। ਅਲੀਰਾਇ ਅੰਕਣ ਰਿੰਕ੍ਰਮਾਣ[3]। ਅਟਲਰਾਇ ਨਹਿੰ ਭਾ ਤਨ ਤ੍ਰਾਣ॥੭॥ ਬੀਰੋ ਖੇਲਤਿ ਦਾਸੀ ਗੋਦ। ਇਮ ਸੰਤਤਿ ਕੇ ਲਹਤਿ ਬਿਨੋਦ। ਸਭਿ ਸੋਂ ਕੌਲਾਂ ਕਰਤਿ ਸਨੇਹ। ਮਨ ਮਹਿੰ ਕਹਿ-ਬਡਭਾਗਨਿ ਏਹਿ ॥੮॥ ਪੂਰਬ ਜਨਮ ਪੁੰਨ ਬਡ ਕੀਨੇ। ਜਿਨਹੁੰ ਸਕਲ ਸੁਖ ਇਸ ਬਿਧਿ ਦੀਨੇ। ਪਤਿ ਪਾਯਹੁ ਸਭਿ ਜਗ ਸਿਰਮੌਰ। ਜਿਹ ਸਮ ਔਰ ਨਹੀਂ ਕਿਹ ਠੌਰ॥੯॥ ਬਹੁਰ ਪੁੱਤ੍ਰ ਸੁੰਦਰ ਅਸ ਪਾਏ। ਜਿਨ ਕੋ ਦੇਖਤਿ ਚਿਤ ਹੁਲਸਾਏ। ਕਯੋਂ ਨ ਹੋਹਿੰ ਐਸੇ ਦੁਤਿਵਾਨ।

---

[1]ਚਾਹੇ ਅੰਦਰ ਹੋਣ ਚਾਹੇ ਬਾਹਰ (ਦਾਸ ਉਨ੍ਹਾਂ ਨੂੰ) ਗੋਦੀ ਵਿਚ ਰੱਖਦੇ ਹਨ। [2]ਪੈਰਾਂ ਵਿਚ ਬਹੁਤ ਜੋਰ ਨਹੀਂ ਭਰਿਆ ਅਜੇ। [3]ਰਿੜ੍ਹਦੇ ਹਨ ਵੇਹੜੇ ਵਿਚ। *ਪਾ:-ਤਨ ਸੁਭ ਮਾਰ।

ਜਿਨ ਕੋ ਪਿਤ ਸਭਿ ਗੁਣਨਿ ਮਹਾਨ ॥ ੧੦ ॥ ਧੰਨ ਜਨਮ ਇਨਹੂੰ ਕੋ ਹੋਯਹਿ। ਪਤਿ ਸੁਤ ਕੋ ਸੁਖ ਇਮ ਜਿਨਿ ਜੋਯਹੁ–। ਰਿਦੇ ਬਿਚਾਰਤਿ ਪ੍ਰਕਾਰ ਕਰੰਤੀ। ਹਾਥਨਿ ਸੋਂ ਗਹਿ ਗੋਦਿ ਧਰੰਤੀ ॥੧੧॥ ਪਿਖਤਿ ਪਿਖਤਿ ਚਿਤ ਮਹਿੰ ਫੁਰਿਆਈ।–ਮੁਝ ਤੇ ਸੰਤਤਿ ਕਜੋਂ ਨ ਉਪਾਈ। ਤਿਨ ਤੇ ਉਪਜਹਿੰ ਪੁੱਤ੍ਰ ਪ੍ਰਬੀਨਾ। ਤਨ ਸੁੰਦਰ ਬਲ ਮਹਿੰ ਹੁਇੰ ਪੀਨਾ ॥੧੨॥ਅਬਿ ਲੌ ਮੈਂ ਨ ਜਾਚਨਾ ਕੀਨੀ। ਯਾਤੇ ਰਹੀ ਮਹਾਂ ਮਤਿ ਹੀਨੀ। ਜਿਸ ਤੇ ਚਹੁੰਦਿਸ਼ਿ ਕੇ ਨਰ ਨਾਰੀ। ਜਾਚਹਿੰ ਬਨਿ ਕੈ ਦੀਨ ਅਗਾਰੀ ॥ ੧੩ ॥ ਕੋਤਿਕ ਕਹਤਿ 'ਨ ਦਾਰਿਦ ਰਹੇ। ਬਡੇ ਪਦਾਰਥ ਹਮ ਅਬਿ ਲਹੇ'। ਤਨ ਅਰੋਗਤਾ ਜਾਚਤਿ ਕੋਈ।ਸੁਤ ਕੋ ਬਰ ਲੈ,ਬਿਨ ਸੁਤ ਜੋਈ ॥੧੪॥ਇੱਤ੍ਯਾਦਿਕ ਵਥੁ ਗਿਨੀਯਹਿ ਕੌਨ। ਰਾਉ ਰੰਕ ਜਾਚਹਿੰ ਗੁਰੁ ਭੌਨ। ਕ੍ਰਿਪਾ ਦ੍ਰਿਸ਼ਟਿ ਅਵ-ਲੋਕਤਿ ਦੇਤਿ।ਲੈ ਸੰਗਤਿ ਜਾਤਿ ਨਿਕੇਤ ॥੧੫॥ਮੈਂ ਪ੍ਰਾਰਥਨਾ ਕਰਤਿ ਅਗਾਰੀ। ਹੁਇ ਪ੍ਰਸੰਨ ਬਰ ਦੇਤਿ ਉਚਾਰੀ–। ਪਿਖਿ ਗੁਰੁ ਪੁੱਤ੍ਰਨਿ ਕੋ ਮੁਦ ਹੋਈ। ਇਮ ਚਿਤਵਤਿ ਉਰ ਬਜ਼ਾਕੁਲ ਸੋਈ ॥੧੬॥ਬੈਠਨੋ ਬਹੁਤ ਕਾਲ ਨਹਿੰ ਗਯੋ। ਤੂਰਨਿ ਮਨ ਅਕੁਲਾਵਤਿ ਭਯੋ। ਉਠਤਿ ਮਾਤ ਕੋ ਕੀਨਸਿ ਨਮੋ। ਤੀਨਹੁੰ ਕੋ ਬੰਦਤਿ ਤਿਹ ਸਮੋ ॥੧੭॥ਆਈ ਅਪਨੇ ਸਦਨ ਦੁਖਾਰੀ। ਬੈਠੀ ਸੋਚਤਿ ਦੀਨ ਬਿਚਾਰੀ।– ਜਾਨਿ ਤੁਰਕਨੀ ਮੋਕਹੁ ਤਜਾਗਾ। ਕਰਤਿ ਕਪਟ ਕੋ, ਨਹਿੰ ਅਨੁਰਾਗਾ* ॥ ੧੮ ॥ ਸਭਿ ਤੇ ਮੁਝ ਕੋ ਜਾਨਿ ਮਲੀਨੀ। ਪ੍ਰੀਤਿ ਰਿਦੇ ਕੀ ਨਹਿੰ ਮਮ ਚੀਨੀ। ਮਨ ਬਾਂਛਤਿ ਸੰਗਤਿ ਬਰ ਪਾਵੈ। ਜੋ ਕਬਹੂੰ ਕਰਿ ਦਰਸ਼ਨ ਆਵੈ ॥੧੯॥ ਮਮ ਸਮ ਪ੍ਰੀਤ ਹੋਹਿ ਕਿਸ ਮਾਹੂੰ। ਤਿਨ ਬਿਨ ਮਨ ਛਿਨਿ ਜਾਤਿ ਨ ਕਾਹੂੰ। ਨਿਸ ਦਿਨ ਮਨ ਮਹਿੰ ਬਾਸ ਕਰਤਿ ਹੈਂ। ਤਿਨ ਮਹਿੰ ਮਨ ਬਿਸਰਾਮ ਧਰਤਿ ਹੈਂ ॥ ੨੦ ॥

---

¹ਟਿਕ ਜਾਂਦਾ ਹੈ, ਲਿਵਲੀਨ ਹੁੰਦਾ ਹੈ।

*ਕਵਿ ਜੀ ਨੇ ਏਥੇ ਹਿਰਖ ਤੇ ਗੁੱਸੇ ਵਿਚ ਆਈ ਕੌਲਾਂ ਦਾ ਰੂਪਕ ਬੱਧਾ ਹੈ ਜੋ ਕਾਵਜ ਦੇ ਨੁਕਤੇ ਤੋਂ ਕਟਾਖਜ ਵਾਲਾ ਹੈ। ਪਰ ਕੌਲਾਂ ਜੀ ਬੜੇ ਨਾਮ ਰਸੀਏ ਤੇ ਮੋਹ ਮਾਇਆ ਨੂੰ ਜਿੱਤੇ ਹੋਏ ਤਪੱਸ੍ਵੀ ਸੇ, ਜੈਸਾ ਕਿ ਕਵਿ ਜੀ ਆਪ ਦੱਸਦੇ ਹਨ, ਵੇਖੋ ਇਸ ਤੋਂ ਅਗਲਾ ਅੰਸੂ, ਅੰਕ ੭, ੧੬ ਤੋਂ ੨੦। ਉਨ੍ਹਾਂ ਨੂੰ ਐਸੀ ਬਨਾਵਟ ਕਰਨ ਦੀ ਲੋੜ ਸੈਕਵ ਨਹੀਂ ਜਾਪਦੀ। 'ਮਨੋ ਨਾਸ ਤੇ ਵਾਸ਼ਨਾ ਖੋ' ਜੋ ਬੀਬੀ ਕਰ ਚੁਕੀ ਹੋਵੇ ਉਸ ਨੂੰ ਜੇ ਕਦੇ ਕੋਈ ਵਾਸ਼ਨਾ ਉੱਠੇ ਬੀ ਤਾਂ ਉਹ ਐਸੇ ਰੰਗਾਂ ਵਿਚ ਕਦੇ ਨਹੀਂ ਜਾ ਸਕਦੀ ਤੇ ਆਪਣੇ ਗੁਰੂ ਨੂੰ ਕਦੇ ਕਪਟ ਦਾ ਦੇਸ਼ ਨਹੀਂ ਦੇ ਸਕਦੀ।

ਬਾਂਛਤਿ ਬਰ ਮੁਝ ਦੇਹਿ ਨ ਕੈਸੇ। ਪ੍ਰੇਮ ਅਧੀਨ ਬਿਰਦ ਜਿਨ ਹੈ ਸੋ। ਸਰਬ ਭਾਂਤਿ ਕੀ ਸ਼ਕਤਿ ਬਿਸਾਲਾ। ਜਿਨ ਕੋ ਨਾਮ ਸਕਲ ਸੁਖ ਵਾਲਾ ॥ ੨੧ ॥ ਧਿਕ ਮੋਕਹੁ ਨਹਿੰ ਕੀਮਤਿ ਜਾਨੀ। ਕਬਹੁੰ ਨ ਜਾਚਿ ਲੀਨਿ ਮਨ ਭਾਨੀ[1]। ਆਪ ਪ੍ਰਸੰਨ ਹੋਹਿ ਨਹਿੰ ਦੀਨੋ। ਮੰਦਭਾਗ ਯਾਂਤੇ ਨਿਜ ਚੀਨੋਂ ॥ ੨੨ ॥ ਕਪਟ ਕਰਸੋ*ਮੁਝ ਸੋਂ ਗੁਰੁ ਪੂਰਨ।ਜਿਨਕੋ ਪ੍ਰੇਮ ਹੋਹਿ ਉਰ ਪੂਰ ਨ[2]†-। ਇਮ ਬਿਚਾਰ ਕਰਿ ਰਿਸਿ ਕੋ ਧਾਰੀ। ਲੋਚਨ ਜਲ ਬੂੰਦਨਿ ਕੋ ਡਾਰੀ ॥ ੨੩॥ ਜੋਵਰ ਜਥਰ ਜਵਾਹਰ ਲਾਗੇ। ਅੰਗਨਿ ਤੇ ਉਤਾਰਿ ਕਰਿ ਤਯਾਗੇ॥ ਅੰਛਣ ਪਰੀ,ਬਿਕੀਰਣ ਸੋਹੈਂ[3]।ਜਥਾ ਗਗਨ ਮਹਿੰਉਡਗਨ ਜੋਹੈਂ[4]॥੨੪॥ ਰੰਗਦਾਰ ਅੰਬਰ ਬਰ ਗੋਰੇ[5]। ਮੋਟਿ ਮਲਿਨ ਪਟ ਲੇ ਤਿਸਿ ਬੇਰੇ। ਖਾਨ ਪਾਨ ਕੋ ਤਯਾਗਨਿ ਕੀਨਾ। ਮ੍ਰਿਦੁਲ ਪ੍ਰਯੰਕ ਛੋਰਿ ਤਬਿ ਦੀਨਾ ॥ ੨੫ ॥ ਕੈ ਬਰ ਸੁਤ ਕੋ[6] ਲੈਹੋਂ ਪਾਇ। ਨਾਂਹਿ ਤ ਜੀਵਨਿ ਜਾਇ ਬਿਲਾਇ। ਅਵਨਿ ਸਯਨ ਕਰਿ[7] ਨਯਨ ਸਨੀਰ[8]। ਸੈਕਟ ਰਿਸਿ ਤੇ ਹੋਤਿ ਅਧੀਰ॥ ੨੬॥-ਅੰਤਰਿਜਾਮੀ ਜਾਨਹਿੰ ਆਪਿ। ਬੂਝਹਿੰ ਆਇ ਭਯੋ ਜਿਮਿ ਤਾਪ। ਜਥਹਿ ਲੈਹਿੰ ਸੁਧਿ ਮੋਹਿ ਉਠਾਵੈਂ। ਬਾਂਛਤਿ ਦੈਹੋਂ ਉਰ ਹਰਖਾਵੈਂ-॥੨੭॥ ਪਰੀ ਰਹੀ, ਭਾ ਸੰਧ੍ਯਾ ਕਾਲ। ਅਧਿਕ ਨਿਸਾ ਮਹਿੰ ਭਈ ਬਿਹਾਲ। ਤਰਫਤਿ ਦੁਖਿਤ ਪ੍ਰਾਤਿ ਹੁਇ ਆਈ। ਸਮ ਸੰਮਤ ਕੇ ਰੈਨਿ ਬਿਤਾਈ॥ ੨੮॥ ਦਾਸੀ ਅਨਿਕ ਉਠਾਵਤਿ ਬੋਲਤਿ। 'ਕਯਾ ਦੁਖ ਹੈ ?' ਕਹਿ ਇਤਿ ਉਤਿ ਡੋਲਤਿ[9]। ਬੂਝਿ ਰਹੀ ਨਹਿੰ ਕਛੂ ਬਤਾਵੈ। 'ਹਰਤਾ ਪੀਰ, ਪੀਰ ਮਮ ਪਾਵੈਂ[10]' ॥੨੯॥ ਪੀਰਨਿ ਪੀਰ[11] ਸਰਬ ਹੀ ਜਾਨੈਂ।ਇਮ ਕਹਿ ਬਹੁਰ ਤੂਸ਼ਨੀ ਠਾਨੈਂ। ਇਤਿ ਸਤਿਗੁਰੁ ਨਿਤਿ ਨੇਮ ਰਖੰਤੇ। ਜਾਮ ਜਾਮਨੀ ਜਥਹਿ ਜਗੰਤੇ॥੩੦॥ਆਸਾਵਾਰਿ ਸੁਨਹਿੰ ਦਰਬਾਰ।ਬਹੁਰ ਸੁਖਮਨੀ ਪਾਠ ਉਚਾਰਿ। ਬੈਠਿ ਤਖਤ ਦੀਵਾਨ ਲਗਾਵੈਂ। ਦੇ ਦਰਸ਼ਨ ਸਿਖ ਸੰਗਤਿ

---

[1]ਮਨ ਭਾਂਵਦੀ (ਕਾਮਨਾ)। [2]ਜਿਨ੍ਹਾਂ ਦੇ ਦਿਲ ਵਿਚ ਮੇਰੇ ਨਾਲ ਪ੍ਰੇਮ ਪੂਰਾ ਨਹੀਂ ਹੈ। [3]ਵੇਹੜੇ ਵਿਚ ਲਿਟ ਗਈ (ਤੇ ਗਹਿਣੇ ਵੇਹੜੇ ਵਿਚ) ਖਿੰਡੇ ਹੋਏ (ਐਉਂ) ਸ਼ੋਭਦੇ ਹਨ। [4]ਜਿਵੇਂ ਅਕਾਸ਼ ਵਿਚ ਤਾਰੇ ਦਿਖਾਈ ਦਿੰਦੇ ਹਨ। [5]ਉਤਾਰ ਦਿੱਤੇ। [6]ਪੁੱਤ੍ਰ ਦਾ ਵਰ। [7]ਧਰਤੀ ਤੇ ਲਿਟ ਕਰਕੇ। [8]ਨੇਤ੍ਰ ਜਲ ਦੇ ਸਹਤ ਕੀਤੇ। [9]ਫਿਰਦੀਆਂ ਹਨ। [10]ਪੀੜਾ ਹਰਨ ਵਾਲੇ ਮੇਰੀ ਪੀੜਾਂ ਲਖਦੇ ਹਨ। [11]ਗੁਰਾਂ ਦੇ ਗੁਰ। *ਪਾ:-ਹੋਰਿ। †ਪਾ:-ਮੋਹਿ ਉਰ ਪੂਰਨ।

ਆਵੈ ॥ ੩੧ ॥ ਬਾਨੀ ਪਠਹਿੰ ਗ੍ਰੰਥ ਕੀ ਬ੍ਰਿੰਦ। ਇਸਿ ਪ੍ਰਕਾਰ ਨਿਤਿ ਨੇਮ ਬਿਲੰਦ। ਪਛਤਿ ਨ ਬੋਲਹਿੰ ਕਿਹ ਸੋਂ ਬੈਨ। ਪਿਖਹਿੰ ਨ ਇਤਿ ਉਤਿ, ਥਿਰ ਕਰਿ ਨੈਨ ॥ ੩੨ ॥ ਤਿਸ ਦਿਨ ਕੌਲਾਂ ਕੋ ਦੁਖ ਜਾਨਾ। ਖੈਂਚਿ ਪ੍ਰੇਮ ਕੀ ਭਈ ਮਹਾਨਾ। ਥਿਰਨੋ ਨ ਜਾਇ ਨ ਮਨ ਥਿਰ ਹੋਇ। ਪ੍ਰੇਮੀ ਕੋ ਦੁਖ ਸਹੈਂ ਨ ਸੋਇ ॥ ੩੩ ॥ ਗੁਰੁ ਕੇ ਧਯਾਨ ਪਰਾਇਨ ਭਈ[1]। ਗੁਰ ਮੂਰਤਿ ਮਨ ਥਿਰਤਾ ਲਈ। ਇਮ ਜੋਗੀ ਕੇ ਹ੍ਵੈ ਨ ਸਮਾਧਿ। ਲਈ ਪ੍ਰੇਮ ਨੈ ਦਿਢ ਕਰਿ ਬਾਂਧਿ[2] ॥ ੩੪ ॥ ਪ੍ਰੀਤਿ ਕਰੈ ਬਜ਼ਾਕਲਤਾ ਧਾਰੀ। ਨਹੀਂ ਜਾਤਿ ਪ੍ਰਭੁ ਪਾਸਿ ਸਹਾਰੀ। ਕੋਤਿਕ ਰਹਨੋ ਸੁਖਮਨੀ ਪਾਠਾਉਠੇ ਤੁਰਤਿ ਹੀ ਤਜਿ ਸਭਿ ਠਾਠ ॥ ੩੫ ॥ ਭਗਤਿ ਵਤਸ ਜੋ ਬਿਰਦ ਉਦਾਰਾ। ਉਰ ਗਾਢੋ ਕਰਿ ਅੰਗੀਕਾਰਾ[3]। ਅਪਰ ਨੇਮ ਪ੍ਰਣ ਤਜਾਗੋ ਜਾਇ। ਪ੍ਰਿਯ ਕੋ ਹਿਤ ਨਹਿੰ ਤਜਨੋ ਕਦਾਇ ॥ ੩੬ ॥ ਗਏ ਬੇਗ ਤੇ ਘਰ ਤਿਸਿ ਘਰੀ। ਕੌਲਾਂ ਕੌਲ ਬਿਲੋਚਨ[4]ਪਰੀ। ਕਰੀ ਬਿਲੋਕਨਿ, ਬੈਠੇ ਤਹਾਂ। ਪਠਨੋ ਪਾਠ ਜੋਤਿਕ ਥੋ ਰਹਾ ॥ ੩੭ ॥ ਕਰਨੋ ਸੰਪੂਰਨ ਸੀਸ ਨਿਵਾਯੋ। ਪੁਨ ਦਾਸੀ ਕੋ ਨਿਕਟਿ ਬੁਲਾਯੋ। 'ਕਨੋਂ ਇਹ ਪਰੀ, ਕਹਾਂ ਇਸਿ ਹੋਵਾ ?। ਬਿਗਰਨੋ ਕੌਨ ਕਾਜ ਇਨਿ ਜੋਵਾ ?' ॥ ੩੮ ॥ ਹਾਥ ਜੋਰਿ ਤਿਨਿ ਦਸ਼ਾ ਬਤਾਈ। 'ਪ੍ਰਥਮ ਆਪ ਕੇ ਸਦਨ ਸਿਧਾਈ। ਤਹਿੰ ਤੇ ਹੀ ਹ੍ਵੈ ਕਰਿ ਦਿਲਗੀਰ। ਪਰੀ ਆਨਿ, ਨਹਿੰ ਭਾਖਤਿ ਪੀਰ[5] ॥ ੩੯ ॥–ਹਰਤਾ ਪੀਰ ਲਖਹਿ ਮਮ ਪੀਰ। ਸਭਿ ਤੇ ਦੀਰਘ ਪੀਰਨਿ ਪੀਰ–। ਖਸ਼ਟ ਜਾਮ ਇਸਿ ਭਾਂਤਿ ਬਿਤਾਏ। ਕਾਲਿ ਦੁਪਹਿਰੀ ਤੇ ਦੁਖ ਪਾਏ ॥ ੪੦ ॥ ਖਾਨ ਪਾਨ ਪਰਯੰਕ ਸੁਹਾਵਨਿ। ਬਸਨ ਬਿਭੂਖਨ ਕਰੈ ਬਗਾਵਨਿ। ਦੀਰਘ ਸ੍ਵਾਸ ਲੇਤਿ ਦੁਖ ਭਰੈ। ਅੱਸ਼ੂ ਬਿਲੋਚਨ ਤੇ ਜਲਿ ਪਰੈ[6] ॥ ੪੧ ॥ ਰਾਵਰ ਕੋ ਨਿਜ ਪੀਰ ਬਤਾਵੈ। ਬੂੱਝਹੁ ਆਪਿ ਹਵਾਲ ਸੁਨਾਵੈ'। ਸ਼੍ਰੀ ਹਰਿਗੋਵਿੰਦ ਸੁਨਿ ਕਰਿ ਗਾਢਾ। ਬੂੱਝਨੋ ਚਹਿਤਿ ਤਿਸੀ ਕੇ ਸਾਥਾ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸਿ 'ਕੌਲਾਂ ਕੋ' ਪ੍ਰਸੰਗ ਕਥਨੰ ਨਾਮ ਸਪਤ ਪੰਚਾਸਤੀ ਅੰਸੁ ॥ ੫੭ ॥

---

[1]ਭਾਵ ਧਿਆਨ ਲੀਨ ਹੋ ਗਈ ਹੋਈ ਸੀ। [2]ਭਾਵ ਪ੍ਰੇਮ ਨੇ ਐਉਂ ਦ੍ਰਿੜ੍ਹ ਸਮਾਧੀ ਵਿਚ ਬੈਠ ਦਿਤੀ। [3]ਭਗਤਾਂ ਨੂੰ ਪਿਆਰ ਕਰਨ ਦਾ ਵੱਡਾ ਬਿਰਦ ਜੀ ਵਿਚ ਤਕੜਾ ਅੰਗੀਕਾਰ ਕੀਤਾ। [4]ਕੌਲਾਂ ਕੌਲ ਵਤ ਨੇਤਰਾਂ ਵਾਲੀ। [5]ਨਹੀਂ ਕਹਿੰਦੀ ਪੀੜਾ। [6]ਨੈਣਾਂ ਤੋਂ ਅੱਥ੍ਰੂਆਂ ਦਾ ਜਲ ਡਿੱਗਦਾ ਹੈ।

੫੮. [ਕਉਲਸਰ]।

ਦੋਹਰਾ ॥ ਬਰਨੀ ਜਾਇ ਨ ਕਛੁ ਦਸ਼ਾ ਧਰਨੀ ਲੋਟਤਿ ਦੀਹ। ਹਰਨੀ ਦ੍ਰਿਗ ਭਰਨੀ[1] ਪਰੀ ਗੁਰੂ ਲਖੀ ਸਪ੍ਰੀਹ[2] ॥ ੧ ॥ ਚੌਪਈ ॥ 'ਕਜੋਂ ਧਰ ਪਰੀ ਨੀਰ ਭਰਿ ਬਰਨੀ[3]? । ਭਈ ਬਿਬਰਨੀ[4] ਚੰਪਕ ਬਰਨੀ[5]*। ਕਿਸਿ ਨੇ ਤੋਰਿ ਅਨਾਦਰ ਕੀਨੇ ? । ਕਹੁ ਕਾਰਨ, ਕਜੋਂ ਬੇਖ ਮਲੀਨੋਂ† ॥ ੨ ॥ ਬਾਂਛਤਿ ਕਹਤਿ ਪ੍ਰਥਮ ਹਮ ਪਾਸਿ। ਸੋ ਕਰਿ ਦੇਤੇ ਕਾਰਜ ਰਾਸਿ। ਕਜੋਂ ਇਤਨੋ ਤਨ ਪਾਇ ਬਿਖਾਦੂ? । ਬਿਨਾ ਆਜ ਤੇ ਨਿਤਿ ਅਹਿਲਾਦੂ'॥ ੩ ॥ ਸੁਨਿ ਮ੍ਰਿਦੁ ਵਾਕ ਉਠੀ ਕਰ ਜੋਰਿ। ਕਰਿ ਨਿਜ ਮੁਖ ਸਤਿਗੁਰੁ ਕੀ ਓਰਿ। '—ਤੁਮ ਸਮਰਥ ਸਭਿ ਰੀਤਿ ਗੁਸਾਈਂ—। ਕਹਿ ਸਭਿ ਜਗ ਅਰੁ ਮੈਂ ਲਖਿ ਪਾਈ ॥ ੪ ॥ ਲਾਖਹੁੰ ਦੇਸ਼ਨਿ ਤੇ ਸਿਖ ਆਵੈਂ। ਮਨ ਬਾਂਛਤਿ ਤੁਮ ਤੇ ਬਰ ਪਾਵੈਂ। ਪੂਰਬ ਜਨਮ ਭਾਗ ਮਮ ਨੀਕਾ। ਹੋਨਿ ਹੁਤੋ ਨਿਸਤਾਰੋ[6] ਜੀਕਾ ॥ ੫ ॥ ਜਿਸਿ ਤੇ ਅੰਚਰ ਗਹਜੋ ਤੁਮਾਰਾ। ਮਹਾਂ ਨਰਕ ਤੇ ਮੋਹਿ ਉਬਾਰਾ। ਜਨਮ ਤੁਰਕ ਮਮ ਅਵਿਗਤਿ[7] ਜਾਤੀ। ਸੋ ਤਜਿ ਕਰਿ ਮੈਂ ਤੁਮ ਸੰਗਾਤੀ ॥ ੬ ॥ ਜਬਿ ਲੌ ਜਗਤ ਰਹੈ ਇਹ ਬਨਜੋ।ਤਬਿ ਲੌ ਰਾਵਰ ਕੋ ਜਸੁ ਸੁਨਜੋ। ਮੈਂ ਬਿਚਾਰਿ ਨੀਕੇ ਉਰ ਜੋਈ। ਨਹਿੰ ਪ੍ਰਲੋਕ ਕੀ ਚਿੰਤਾ ਕੋਈ ॥ ੭ ॥ ਇਕਿ ਚਿੰਤਾ ਇਸਿ ਜਗ ਕੀ ਭਾਰੀ। ਸੋ ਨ ਮਿਟਹਿ ਜੇ ਸ਼ਰਣਿ ਤੁਮਾਰੀ। ਤੌ ਨਿਰਭਾਗ ਭਈ ਤਿਸਿ ਦਿਸ਼ਿ ਤੇ। ਮੁਹਿ ਨਹਿੰ ਦੇਹਿੰ ਲੇਹਿ ਜਗ ਜਿਸਿ ਤੇ[8] ॥ ੮ ॥ ਕਹਜੋ ਗੁਰੂ 'ਕਸ਼ਾ ਕਾਜ ਤੁਮਾਰਾ ? । ਜਿਸਿ ਕਰਿ ਅਸ ਸੰਕਟ ਤਨ ਧਾਰਾ। ਕਹੁ ਅਬਿ ਹਮ ਸੋਂ, ਪੂਰਨ ਕਰੋਂ। ਨਾਹਕ ਕਿਮਿ ਸਚਿੰਤ ਦੁਖ ਭਰੋ'॥੯॥ ਨਿਜ ਪਰਿ ਕ੍ਰਿਪਾ ਜਾਨਿ ਸਤਿਗੁਰੁ ਕੀ। ਕਹਤਿ ਭਈ ਨਿਜ ਚਿੰਤਾ ਉਰ ਕੀ। 'ਜਿਮ ਰਾਵਰ ਕੋ ਜਸ ਜਗ ਸਾਰੇ। ਥਿਰਤਿ ਭਵਿੱਖਤਿ ਰਹੈ ਉਦਾਰੇ ॥ ੧੦ ॥ ਤਿਮਿ ਨਿਜ ਨਾਮ ਉਜਾਗਰ ਕਾਖੋਂ[9]। ਪੁੱਤ੍ਰ ਆਪਿ ਤੇ ਹੁਇ ਅਭਿਲਾਖੋਂ। ਰਹਹਿ ਸਾਂਝ ਜਗ ਮਹਿੰ ਭਰਿ

---

[1]ਹਰਨੀ ਵਤ ਨੇਤ੍ਰਾਂ ਵਾਲੀ ਇਸਤ੍ਰੀ। [2]ਇੱਛਾ ਸਹਤ। [ਸ਼ਿਸ:, ਪ੍ਰੀਹ=ਇੱਛਾ] (ਅ) ਸਹਤ ਪੀੜਾ ਦੇ [ਸ਼ਿਸ:, ਸ+ਪ੍ਰੇਖ=ਪੀੜਾ]। [3]ਝਿੰਮਣੀਆਂ ਵਿਚ ਪਾਣੀ ਭਰਕੇ। [4]ਪਿੱਲੇ ਰੰਗ ਵਾਲੀ ਹੋ ਗਈ। [5]ਚੰਬੇ ਦੇ ਰੰਗ ਵਾਲੀ। [6]ਮੁਕਤੀ। [7]ਖੋਟੀ। [8]ਜਗਤ ਜਿਸ ਤੋਂ ਲੈਂਦਾ ਹੈ, ਉਹਨਾਂ ਮੈਨੂੰ (ਉਹ ਸ਼ੈ) ਨਹੀਂ ਦਿਤੀ, ਭਾਵ ਆਪ ਜੀ ਨੇ। [9]ਆਪਣਾ ਨਾਮ ਉਜਾਗਰ ਚਾਹੁੰਦੀ ਹਾਂ।

*ਪਾ:—ਤਰਨੀ। †ਪਾ:—ਬੇਖਸ ਲੀਨੋਂ=ਔਖਾ ਵੇਸ ਲਿਆ।

ਮੇਰੀ। ਜਾਨਹਿ ਨਰ ਸੰਭਤਿ ਜਬਿ ਹੋਰੀ[1] ॥ ੧੧ ॥ ਇਸਿ ਦੁਖ ਕਰਿ ਦੁਖੀਆ ਮਨ ਮੋਰਾ। ਹਰਹੁ, ਭਰੋਸਾ ਹੈ ਇਕਿ ਤੋਰਾ[2]। ਸ਼੍ਰੀ ਹਰਿਗੋਵਿੰਦ ਸੁਨਤਿ ਬਖਾਨਾ। 'ਕਹਾਂ ਮਨੋਰਥ ਤੈਂ ਉਰ ਠਾਨਾ ॥੧੨॥ ਨਾਸ਼ਵੰਤ ਜਗ ਮਹਿ ਚਹਿੰ ਨਾਮੂ। ਕਜੋਂ ਨ ਸੰਭਾਰਤਿ ਆਗਲਿ ਧਾਮੂ[3]। ਸੁਮਤਿਵੰਤ ਬਡ ਸੋ ਹੈਂ ਪ੍ਰਾਨੀ। ਜਗਤਿ ਵਾਸ਼ਨਾ ਜਿਨਹੁੰ ਮਿਟਾਨੀ ॥ ੧੩ ॥ ਕਜਾ ਸੁਤ ਬਿਤ ਤੇ ਸਰਹਿ ਅਗਾਰੀ। ਮਰੇ ਨ ਆਵਹਿੰ ਕਬਹੁੰ ਨਿਹਾਰੀ[4]। ਹੈਂਤਾ ਮਮਤਾ ਮਿੱਥਜਾ ਧਾਰਤਿ। ਜਗਤ ਪਦਾਰਥ ਹਿਤ ਭਵ ਹਾਰਤਿ[5] ॥ ੧੪॥ ਕਹਾਂ ਪੁੱਤ੍ਰ ਤੇ ਕਾਰਜ ਸਰਹਿ। ਤਜਾਗਿ ਚਲਹਿੰ ਏਕਲਿ, ਜਬਿ ਮਰਹਿੰ। ਹਮ[6] ਸੰਗਤਿ ਕੋ ਲਾਭ ਇਹੀ ਹੈ। ਜਗਤਿ ਵਾਸ਼ਨਾ ਹੋਤਿ ਨਹੀਂ ਹੈ॥੧੫॥ ਕਜਾ ਤੁਛ ਵਸਤੂ ਪਰ ਲਲਚਾਈ। ਇਤੋ ਖੇਦ ਮਨ ਧਰਜੋ ਜਨਾਈ। ਹਮ ਸੋ ਪ੍ਰੇਮ ਇਤੋ ਤੁਮ ਕਰਜੋ। ਅਬਿ ਲੌ ਨਹੀਂ ਮੋਹ ਪਰਹਰਜੋ[7] ॥ ੧੬ ॥ ਸੁਨਿ ਕੌਲਾਂ ਪੁਨ ਗੁਰ ਸੰਗ ਕਹਜੋ। 'ਆਪਿ ਜਥਾਰਥ ਮਮ ਹਿਤ ਚਹਜੋ। ਤਉ ਸੁਨਹੁ ਮੈਂ ਗਮਨੀ ਮੰਦਿਰ[8]। ਪੁੱਤ੍ਰ ਪਿਖੇ ਰਾਵਰ ਕੇ ਸੁੰਦਰ ॥ ੧੭ ॥ ਜਿਨਿ ਜਿਨਿ ਤੇ ਸੁਤ ਜਨਮੇ ਅਹੈਂ। ਤਿਨਿ ਕੇ ਨਾਮ ਜਗਤ ਮਹਿ ਰਹੈਂ। ਮਰੇ ਪਿਛਾਰੀ ਨਾਮ ਨ ਮੇਰੋ। ਕਿਮਿ ਕੋ ਲੈਹਿ, ਨਹੀਂ ਕਿਛ ਹੇਰੋਂ[9] ॥੧੮॥ ਤੁਮਰੇ ਤਨ ਸੋਂ ਜਿਮਿ ਤਨ ਸੰਗਤਿ[10]। ਤਥਾ ਨਾਮ ਭੀ ਰਹਿ ਇਮਿ, ਮੰਗਤਿ। ਰਾਵਰਿ ਨਾਮ ਅਟਲ ਜੁਗ ਚਾਰਿ। ਸਿਮਰਹਿੰ ਜਗ ਤੇ, ਕਰਹਿੰ ਉਧਾਰ ॥ ੧੯ ॥ ਤਿਮਿ ਮੇਰੋ ਭੀ ਰਾਖਹੁ ਨਾਮੂ। ਇਹੀ ਬਾਸ਼ਨਾ ਉਰ, ਨਿਸ਼ਕਾਮੂ[11]। ਅਪਰ ਮਨੋਰਥ ਉਠਤਿ ਨ ਕੋਊ। ਮਨ ਖੈ ਹੀਨ ਵਾਸ਼ਨਾ ਹੋਊ[12] ॥ ੨੦॥ ਨਾਮ ਸੰਗਿ ਮੈਂ ਨਾਮ ਚਿਰਾਵੋਂ। ਇਹੀ ਕਾਮਨਾ ਕੋ ਅਬਿ ਪਾਵੋਂ। ਦੀਜਹਿ ਪੁਤ੍ਰ ਮੋਹਿ ਕਹੁ ਪਜਾਰੇ। ਨਾਂਹਿ ਤ ਮਰਣ ਮੋਹਿ ਮਨ ਧਾਰੇ ॥ ੨੧ ॥ ਭੀਨਹੁ ਪਤਨੀ ਕੋ ਜਿਮਿ ਨਾਮੂ। ਬਿਦਤਹਿ ਜਗਤਿ ਬਿਖੈ

[1]ਦੇਖੇਗਾ (ਜਗ)। [2]ਭਾਵ ਪ੍ਰਲੋਕ। [3](ਮਾਪੇ) ਮਰਕੇ ਕਦੇ (ਸੰਤਾਨ ਨੂੰ) ਵੇਖਣ ਨਹੀਂ ਆਉਂਦੇ। [4]ਜਨਮ ਹਰਦੇ ਹਨ। [5]ਸਾਡੀ। [6]ਮਹਿਲਾਂ ਵਿਚ। [7]ਮੈਂ ਕੋਈ (ਨਿਸ਼ਾਨ) ਨਹੀਂ ਵੇਖਦੀ। [8]ਜਿਸ ਤਰ੍ਹਾਂ ਤੁਹਾਡੇ ਤਨ ਨਾਲ ਮੇਰਾ ਤਨ (ਸੰਗਜਤ=) ਨਾਮ ਵਾਲਾ (ਹੁਣ) ਹੈ, ਭਾਵ ਕਿ ਤੁਸੀਂ ਤਾਰਣਹਾਰ ਹੋ ਤੇ ਮੈਂ ਚੇਲੀ ਤਰਨਹਾਰ ਹਾਂ, ਇਸੇ ਤਰ੍ਹਾਂ ਮੇਰਾ ਨਾਮ (ਔਰਾਂ ਨੂੰ ਭੀ) ਰਹਿ ਜਾਵੇ, ਇਹ ਮੈਂ ਮੰਗਦੀ ਹਾਂ। [ਸੰਸ:, ਸੰਗਜਾ=ਨਾਮ]। [9](ਹੋਰ ਕਾਮਨਾ ਤੋਂ) ਨਿਸ਼ਕਾਮ ਹਾਂ। [10]ਮਨ ਬੈ ਤੇ ਵਾਸ਼ਨਾ ਹੀਨ ਹਾਂ ਮੈਂ। (ਅ) ਮਨ ਨਾਸ਼ ਹੋਣ ਨਾਲ ਵਾਸ਼ਨਾ ਨਾਸ਼ ਹਨ। ਆਮ ਬੋਲਣ ਵਿਚ ਇਹ ਪਦ ਹੈ=ਮਨੋ ਨਾਸ਼ ਵਾਸ਼ਨਾ ਖੈ—।

ਅਭਿਰਾਮੁ। ਤਿਮਿ ਹੀ ਮਨਸਾ ਮੇਰੀ ਜਾਨੋ। ਪੁਰਹੁ ਕ੍ਰਿਪਾ ਕਰਿ, ਪ੍ਰੇਮ ਪਛਾਨੋ' ॥ ੨੨ ॥ ਸੁਨਿ ਸਤਿਗੁਰੁ ਕਹਿ, ਦੇ ਉਰ ਧੀਰਿ। 'ਯਹਿ ਸੁਖੇਨ ਮਿਟਿ ਹੈ ਭਵ ਪੀਰ। ਤਿਨਿ ਤੀਨਹੁੰ ਤੇ ਤੇਰੋ ਨਾਮੁ। ਬਡੋ ਬਿਦਤਿ ਕਰਿ ਹੈਂ ਅਭਿਰਾਮੁ ॥੨੩॥ ਉਠਹੁ ਸ਼ਨਾਨ ਕਰਹੁ ਹਰਿਖਾਇ। ਪਹਿਰਹੁ ਬਸਤ੍ਰ ਸੁ ਭੋਜਨ ਖਾਇ। ਤੇਰੋ ਪੁੱਤ੍ਰ ਹੋਹਿ ਜਗ ਐਸੇ। ਨਾਮ ਲੇਹਿ ਤੁਵ ਸਭਿਹੁੰ ਜੈਸੇ[1] ॥ ੨੪ ॥ ਨਾਮ ਤੋਹਿ ਪਰਿ ਤਾਲ ਲਗਾਵੈਂ। ਹੋਹਿ ਕੌਲਸਰ ਬਹੁ ਬਿਦਤਾਵੈਂ। ਕਰਹਿੰ ਸ਼ਨਾਨ ਨਾਮ ਤੁਹਿ ਲੈਹੈਂ। ਸਰ ਜਥਿ ਗਿਨਹਿ ਤਹਾਂ ਗਿਨ ਲੈ ਹੈਂ ॥ ੨੫॥ ਸਦਾ ਅਟਲ ਹੋਵਹਿ, ਨਹਿ ਜਾਇ'। ਸੁਨਤਿ ਉਠੀ ਕੌਲਾਂ ਹਰਖਾਇ। 'ਤੁਮ ਮੇਰੇ ਹਿਤ ਕੇ ਹੋ ਕਰਿਤਾ। ਅਦਭੁਤ ਲਖਿਯਤਿ ਹੈਂ ਤੁਵ ਚਰਿਤਾ ॥ ੨੬ ॥ ਯਾਂਤੇ ਮੈਂ ਨ ਕਰੌਂ ਹਠ ਕੋਈ। ਤੁਮ ਕੋ ਆਛੀ ਕੀਜਹਿ ਸੋਈ'। ਇਮਿ ਕਹਿ ਹਰਖਤਿ ਕੀਨਿ ਸ਼ਨਾਨੇ। ਸਤਿਗੁਰ ਆਏ ਅਪਨਿ ਸਥਾਨੇ ॥ ੨੭ ॥ ਬ੍ਰਿਧ ਸੋਂ ਕਹਜੋ 'ਤਾਲ ਕੀ ਤਮਾਰੀ।ਕਰਿਵਾਵਹੁ ਤੁਰਨਤਾ ਧਾਰੀ। ਜੋ ਜੋ ਚਹੀਯਹਿ ਸਭਿ ਕਿਛੁ ਲੇਵਹੁ। ਚੁਨੇ ਈਂਟ ਹੋਤ ਕਹਿ ਦੇਵਹੁ' ॥ ੨੮ ॥ ਸੁਨਿ ਸਾਹਿਬ ਤੇ ਬਾਕ ਉਚਾਰਾ। 'ਜੋ ਤੁਮ ਰਚਹੁ ਸੁ ਪਰਉਪਕਾਰਾ'। ਇਮਿ ਕਹਿ ਸੋ ਦਿਨ ਦਿਯੋ ਬਿਤਾਈ। ਅਗਲੇ ਦਿਵਸ ਗਏ ਸੁਖਦਾਈ ॥੨੯॥ ਸਿਖ ਮਸੰਦ ਸੰਗਤਿ ਬਹੁ ਸਾਥਿ। ਖਰੇ ਭਏ ਚਲਿ ਤਿਸ ਥਲ ਨਾਥ। ਪ੍ਰਥਮ ਮਹੂਰਤਿ ਆਪਿ ਕਰਾਯੋ[2]। ਪੁਨਿ ਸੰਗਤਿ ਸੋਂ ਬਚ ਫੁਰਮਾਯੋ॥੩੦॥'ਕਰਹਿ ਤਾਲ ਕੀ ਕਾਰ ਜੁ ਆਇ। ਮਨ ਬਾਂਛਤਿ ਫਲ ਕੋ ਸਿਖ ਪਾਇ'। ਪੁਨ ਬ੍ਰਿਧ ਬੈਠਿ ਕਾਰ ਕਰਿ ਵਾਵਹਿ। ਜੋ ਚਹੀਯਤਿ ਸੋ ਤੁਰਤਿ ਦਿਵਾਵਹਿ ॥ ੩੧ ॥ ਦਰਸ਼ਨ ਹਿਤ ਸੰਗਤਿ ਜਥਿ ਆਵੈ। ਸੁਨਿ ਮਹਿਮਾ ਕੋ ਖਨਿ ਖਨਿ ਜਾਵੈ। ਨਾਮ ਕੌਲਸਰ ਕਹਿ ਬਿਦਤਾਯਹੁ। ਇਮ ਕਹਿ ਕੌਲਾਂ ਕੋ ਸਮੁਝਾਯਹੁ* ॥ ੩੨ ॥ 'ਦੇਸ਼ ਬਿਦੇਸ਼ ਬਿਖੈ ਤੁਵ ਨਾਮੁ।ਫੈਲਹਿ ਤੀਰਥ ਹੁਇ ਅਭਿਰਾਮੁ। ਪਰਉਪਕਾਰ ਜਗਤਿ ਪਰ ਹੋਯੋ। ਬਹੁ ਸੁਖ ਪਾਵੈਂ ਸਰ ਤੇ ਜੋਯੋ' ॥ ੩੩ ॥ ਸੁਨਿ ਕੌਲਾਂ ਮਨ ਭਈ ਅਨੰਦ। ਖਨਜੋ ਤਾਲ ਨੀਵੋਂ ਸੁ ਬਿਲੰਦ। ਇਹ ਪ੍ਰਸੰਗ ਤੋਂ ਇਸ ਬਿਧਿ ਭਯੋ। ਰਾਮਾ ਕਰਿ ਸਬੰਧ ਘਰਿ ਗਯੋ॥੩੪॥ਨਿ ਜਪਤਨੀ ਸੋਂ

[1]ਜਿਵੇਂ ਸਾਰੇ ਤੇਰਾ ਨਾਮ ਲੈਣ। [2]ਭਾਵ ਪਹਿਲੇ ਸਤਿਗੁਰੂ ਜੀ ਨੇ ਆਪ ਮਹੂਰਤ ਮਾਤ੍ਰ (=ਥੋੜ੍ਹਾ ਜਿਹਾ) ਟੱਕ ਲਾਇਆ। *ਪਾ:—ਕਹਿ ਕੌਲਾਂ ਕੋ ਸਭਿ ਸਮੁਝਾਯਹੁ।

ਗਾਥ ਸੁਨਾਈ। 'ਗੁਰੁ ਸੁਤ ਸੋਂ ਕਿਧ ਸੁਤਾ ਸਗਾਈ'। ਸੁਨਿ ਸੁਖਦੇਈ ਭਈ ਅਨੰਦਾ।'ਬਡੇਭਾਗ ਤੇ ਮਿਲੈ ਮੁਕੰਦਾ॥੩੫॥ਗੁਰੂ ਪੁਤ੍ਰ ਕੋ ਬਰਾਹਨਿ ਆਵੈਂ। ਨਗਰ ਲੋਕ ਸਗਰੇ ਦਰਸਾਵੈਂ। ਸਭਿ ਪਰਿ ਭਯੋ ਤੋਰਿ ਉਪਕਾਰਾ। ਅਰੁ ਆਛੋ ਨਿਜ ਕਾਜ ਸੁਧਾਰਾ' ॥ ੩੬ ॥ ਬੀਤ ਗਏ ਜਬਿ ਤੀਨ ਮਹੀਨੇ। ਆਯੋ ਮਾਘ ਭਲੇ ਦਿਨ ਚੀਨੇ। ਨਿਜ ਪਤਨੀ ਸੋਂ ਕੀਨਿ ਸਲਾਹ। ਕਰਿ ਦੀਜਹਿ ਤਨੁਜਾ ਕੋ ਬਰਾਹ॥ ੩੭॥ ਪਾਂਧੇ ਤੇ ਸੁਧਾਇ ਕਰਿ ਸਾਹਾ*।ਲਿਖਿ ਭੇਜਨੋ ਸਤਿਗੁਰੁ ਕੇ ਪਾਹਾ। ਆਯੋ ਦਿਜ ਆਸ਼ਿਖ ਕੋ ਦੀਨਿ। 'ਕਿਤਿ ਤੇ ਆਯੋ?' ਬੂਝਿਨਿ ਕੀਨਿ ॥ ੩੮ ॥ ਸੁਨਿ ਬੋਲਨੋ 'ਰਾਮੇ ਮੁਝ ਭੇਜਾ।–ਸਾਹਾ ਸਤਿਗੁਰੁ ਕੇ ਢਿਗਿ ਲੇਜਾ–। ਨਗਰ ਵਟਾਲੇ ਤੇ ਚਲਿ ਆਯਹੁ। ਇਸਿ ਹਿਤਿ ਕਰਿ ਗੁਰ ਦਰਸ਼ਨ ਪਾਯਹੁ ॥ ੩੯ ॥ ਉਦੈ ਭਾਗ ਨਰ ਕੇ ਜਬਿ ਹੋਇੰ। ਤਬਿ ਰਾਵਰ ਕੋ ਦਰਸ਼ਨ ਜੋਇ। ਰਾਮੇ ਕਹੀ ਬੰਦਨਾ ਕਰਨਿ। ਬਿਨਤੀ ਸਹਤ ਆਪਿ ਕੇ ਚਰਨ'॥ ੪੦ ॥ ਦਿਜ ਤੇ ਲੇ ਪਾਤੀ ਪਠਿਵਾਈ। 'ਮਾਸ ਵਿਸਾਖ ਮਹਾਂ ਸੁਖਦਾਈ। ਸਾਹਾ ਮੈਂ ਆਛੋ ਸੁਧਿਵਾਯੋ। ਅੰਗੀਕਾਰ[1] ਤੁਮਹਿ ਬਨਿ ਆਯੋ' ॥ ੪੧ ॥ ਸਤਿਗੁਰ ਕੇ ਮੰਦਿਰ ਸੁਧਿ ਗਈ। ਸਭਿ ਸੁਨਿ ਕਰਿ ਮਨ ਮੋਦਤਿ ਭਈ। ਗੰਗਾ ਕਹਨੋ 'ਕਾਜ ਭਾ ਆਛੋ। ਉਤਸਵ ਦੇਖਨਿ ਕੋ ਬਹੁ ਬਾਂਛੋਂ' ॥ ੪੨॥ ਦਿਜ ਕੀ ਸੇਵ ਸੌਂਪਿ ਕਰਿ ਗਏ। ਸਤਿਗੁਰ ਮੰਦਿਰ ਪ੍ਰਾਪਤਿ ਭਏ।ਅਤਿ ਪ੍ਰਸੰਨ ਹੁਇ ਬੂਝਨਿ ਕੀਨੇ। 'ਕੌਨ ਮਾਸ ਕੋ ਸਾਹਾ ਦੀਨੇ ?' ॥੪੩॥ ਦੋਹਰਾ ॥.ਸ਼੍ਰੀ ਗੁਰੁ ਹਰਿਗੋਬਿੰਦ ਜੀ ਭਾਖਨੋ ਸਭਨਿ ਸੁਨਾਇ। 'ਮਾਸ ਵਿਸਾਖ ਇਕੀਸਵੀਂ ਸੋਧਨੋ ਲਿਖਨੋ ਬਨਾਇ' ॥ ੪੪ ॥ ਸੁਨਿ ਸਭਿ ਬਿਧੇ ਅਨੰਦ ਭਾ ਮੰਗਲ ਮਹਿਦ ਪ੍ਰਸੰਗ। ਸਹਤ ਸਨੂਖਾ ਤੀਨ ਕੇ ਰਿਦੇ ਉਮੰਗਤਿ ਗੰਗ॥ ੪੫ ॥ ਗੀਤ ਮੰਗਲਾਚਾਰ ਕੇ ਪਿਕਬੈਨੀ ਮਿਲਿ ਗਾਇੰ। ਗੁਰੁ ਕੈ ਉਤਸਵ ਬਿਦਤਿਓ ਸੁਨਿ ਸੁਨਿ ਸਭਿ ਹਰਖਾਇੰ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਗੋਬਸਰ' ਪ੍ਰਥੰਕ ਕਥਨੰ ਨਾਮ ਅਸਟ ਪੰਚਾਸਤਿ ਅੰਸੂ ॥ ੫੮ ॥

੫੯. [ਸ਼੍ਰੀ ਗੁਰਦਿੱਤਾ ਵਰਨਾਹ]।

ਦੋਹਰਾ ॥ ਦਿਨ ਦੋਇਕਿ ਦਿਜ ਕੋ ਰਖਨੋ ਲਾਗ ਦਰਬ ਕੋ ਦੀਨ। ਕੇਤਿਕ

---

[1]ਪਰਵਾਨ ਕਰਨਾ। *ਸਾਹੇ ਬਾਬਤ ਪਿਛੇ ਕਈ ਥਾਂ ਲਿਖ ਆਏ ਹਾਂ, ਦੇਖੋ ਰਾਸ ੪ ਅੰਸੂ ੭ ਅੰਕ ੨੪ ਦੀ ਹੇਠਲੀ ਟੂਕ।

ਦਿਨ ਬੀਤੇ ਪ੍ਰਭੁ ਤਜਾਰਿ ਸਮਾਜ ਸੁ ਕੀਨਿ ॥ ੧ ॥ ਚੌਪਈ ॥ ਦੇ ਦੇ ਦਰਬ ਮਸੰਦ ਪਠਾਏ। ਸਰਪੀ ਸਿਤਾ ਬਟੋਰਤਿ ਲਜਾਏ। ਸੂਖਮ ਚਾਵਰੁ ਚਾਰੁ ਲੰਮੇਰੇ। ਤਿਮਿ ਗੋਧੂਮ ਜਹਾਂ ਸ਼ੁਭ ਹੈਰੈ ॥ ੨ ॥ ਜੇਤੋ ਖਰਚ ਲਖਨੋ ਮਨ ਮਾਂਹੀ। ਦੁਗਨ ਵਸਤੁ ਲਜਾਵਤਿ ਭੇ ਤਾਂਹੀ।ਬ੍ਰਿੰਦ ਕਰਾਹੇ ਦਏ ਚਢਾਇ। ਸ਼ੁਭ ਪਕਵਾਨ ਪਾਕ ਸਮੁਦਾਇ॥੩॥ਪ੍ਰਥਮ ਥਾਰ ਗਨ[1]ਭਰਿ ਕਰਿ ਲਜਾਏ ਬ੍ਰਿੰਦ ਸੇਵਕਨਿ ਤੇ ਉਚਵਾਏ । ਸ਼੍ਰੀ ਦਰਬਾਰ ਬੰਦਨਾ ਕੀਨਿ। ਫਿਰੇ ਪ੍ਰਦਖਨਾ ਚਾਰਹੁੰ ਦੀਨਿ ॥ ੪ ॥ ਬ੍ਰਿਧ ਸਾਹਿਬ, ਭਾਈ ਗੁਰੁਦਾਸ। ਇਨਿ ਤੇ ਕਰਿਵਾਇਸਿ ਅਰਦਾਸ। ਸਰਬ ਪ੍ਰਸਾਦ ਬੂਝਾਵਨਿ ਕਰੇ। ਬਹੁਰ ਨਿਕੇਤ ਆਇ ਹਿਤ ਧਰੇ ॥ ੫ ॥ ਆਗਜਾ ਕਰੀ [2]ਸਬੰਧ ਜਹਾਂ ਜਹਿੰ। ਗਨ ਪਕਵਾਨ ਪਠਾਇ ਤਹਾਂ ਤਹਿੰ। ਸਗਰੋ ਮੇਲਿ[2] ਹਕਾਰਨਿ ਕਰੋ। ਇਸਿ ਕਾਰਜ ਕੀ ਬਿਲਮਿ ਨ ਧਰੋ[2] ॥੬॥ ਪ੍ਰਥਮ ਖਜੂਰ ਸੁ ਗੋਇੰਦਵਾਲ। ਗੰਗ ਮਾਤ ਨੇ ਪਠੀ ਬਿਸਾਲ। ਮੀਂਛਿਆਲੀ ਰੁ ਡਰੋਲੀ ਡੱਲੇ। ਦੇ ਪਕਵਾਨ ਦੂਤ ਗਨ ਘੱਲੇ ॥ ੭ ॥ ਰਾਮਦਾਸ ਪੁਰਿ ਮਹਿੰ ਘਰ ਸਾਰੇ। ਪਠਿ ਕਰਿ ਤਿਨਹੁੰ ਅਨੰਦ ਕੋ ਧਾਰੇ। ਅਪਰ ਜਿ ਮੰਗਲ ਅਨਿਕ ਪ੍ਰਕਾਰੇ।ਕਰਤਿ ਰਹੈ ਜਿਮਿ ਗੰਗ ਉਚਾਰੇ ॥੮॥ ਬਿਧੀਏ ਕੋ ਸਭਿ ਸੌਂਪਿ ਸਮਾਜਾ। ਕਰੇ ਅਨੇਕ ਬਜਾਹ ਕੇ ਕਾਜਾ। ਸਰਬ ਰੰਗ ਕੇ ਤੰਬੂ ਘਨੇ। ਰੇਸ਼ਮ ਕੀ ਡੋਰਨਿ ਸੋਂ ਬਨੇ ॥੯॥ ਤਿਨ ਮਹਿੰ ਫਰਸ਼ ਗ਼ਿਲਮਿ[3] ਤੇ ਆਦੀ। ਕਰਿ ਕੈ ਤਜਾਰਿ ਰਖੀ ਹਿਤ ਸ਼ਾਦੀ। ਜ਼ੀਨ ਤੁਰੰਗਨਿ ਲਿਪਟੇ ਜ਼ਰੀ। ਊਪਰਿ ਚਾਰੁ ਕਰੀ ਬਿਸਤਰੀ*॥ ੧੦ ॥ ਸੁਭਟਨਿ ਕੀ ਪੋਸ਼ਿਸ਼ ਬਨਵਾਈ। ਬਹੁਤਿ ਬਿਭੂਖਨ ਲੀਨਿ ਘਰਾਈ। ਧਨ ਅਨਗਨ ਜਿਨਿ ਕਿਨ ਗੁਰੁ ਘਰ ਤੇ। ਲੇ ਲੇ ਸਕਲ ਸਮਾਜਨਿ ਕਰਤੇ ॥ ੧੧ ॥ ਜਬਿ ਕੁਛਿ ਤਜਾਰਿ ਹੋਹਿ ਬਨਿਵਾਵਤਿ। ਸ਼੍ਰੀ ਸਤਿਗੁਰ ਕੋ ਜਾਇ ਦਿਖਾਵਤਿ। ਰਹਿ ਜਬਿ ਗਏ ਕਿਤਿਕ ਦਿਨ ਸ਼ੇਖ। ਆਇ ਪਹੁਚਨੋ ਮੇਲ ਅਸ਼ੇਖ ॥ ੧੨ ॥ ਦਾਤੂ ਅਪਰ ਮੋਹਰੀ ਆਏ।ਬਨਿਤਾ, ਨੰਦ, ਸੰਗਿ ਨਿਜ ਲਜਾਏ। ਦਯਾ ਕੁਇਰ ਨਾਰਾਇਣ ਦਾਸ। ਦੀਪਤਿ ਆਏ ਕਰਤਿ ਹੁਲਾਸ ॥ ੧੩ ॥ ਸਤਿਗੁਰੁ ਕਰਿ ਕੈ ਬਹੁ ਸਨਮਾਨੇ। ਜਾਨਿ ਥਾਨਿ ਬਡ ਬੰਦਨ ਠਾਨੇ। ਬਹੁਰਿ ਗਈ ਸਭਿ ਰੰਗਾ ਪਾਸਿ।

---

[1]ਥਾਲ ਬਹੁਤੇ। [2]ਵਿਆਹ ਵਿਚ ਸ਼ਾਮਲ ਹੋਣ ਲਈ ਜੋ ਸਾਕ ਆਦਿਕ ਸੱਦੇ ਜਾਣ। [3]ਭਾਵ, ਗ਼ਲੀਚੇ [ਫ਼ਾ:–ਗ਼ਲੀਮ=ਕੰਬਲ, ਕਾਲੀਚਾ]। *ਪਾ:–ਬਸਤਰੀ=ਕਾਠੀ ਤੇ ਰੱਦੀ।

ਮਿਲਿ ਮਿਲਿ ਗਰ ਸੋਂ ਪ੍ਰੇਮ ਪ੍ਰਕਾਸ਼॥੧੪॥ ਸੁਨਿ ਦਮੋਦਰੀ ਮਾਤ ਪਿਤਾਏ। ਉਤਿਕੰਠਾ ਜੁਤਿ ਅੰਕ ਮਿਲਾਏ। ਕ੍ਰਿਸ਼ਨ ਚੰਦ ਧਨਵੰਤੀ ਆਇ। ਮਿਲਿ ਗੁਰੁ ਸੋਂ ਸਭਿ ਗਰੇ ਲਗਾਇ॥੧੫॥ ਦ੍ਵਾਰਾ ਭਾਗਨ ਕੇ ਜੁਤਿ ਆਯੋ। ਮਰ-ਵਾਹੀ ਸੋਂ ਮਿਲਿ ਸੁਖ ਪਾਯੋ। ਸਗਰੋ ਸਤਿਗੁਰੁ ਕੋ ਪਰਵਾਰੁ। ਜੋਤਿਕ ਮੇਲ ਮਿਲਨੋ ਹਿਤ ਧਾਰੁ॥੧੬॥ ਸਿੰਧੁ ਅਗਾਧ ਅਨੰਦ ਬਿਲੰਦਾ[1]। ਕ੍ਰੀੜਤਿ ਤਿਸਿ ਮਹਿੰ ਮਿਲਿ ਕਰਿ ਬ੍ਰਿੰਦਾ। ਸ਼੍ਰੀ ਗੁਰਦਿੱਤਾ ਬੀਚ ਬਿਠਾਵੈਂ। ਸਪਤਿ ਸੁਹਾਗਣਿ ਨੇਹ ਚਢਾਵੈਂ[2]॥ ੧੭॥ ਮਰਦਨ ਕਰਹਿੰ ਉਬਟਣੋਂ[3] ਅੰਗ। ਗਾਵਤਿ ਮੰਗਲ ਗੀਤ* ਉਮੰਗ। ਅਪਰ ਸਰਬ ਕਰਿ ਕੈ ਕੁਲ ਰੀਤਿ। ਮਿਲਿ ਮਿਲਿ ਦੇਖਤਿ ਹੈਂ ਚਿਤ ਪ੍ਰੀਤ॥ ੧੮॥ ਗੁਰੁ ਆਗ੍ਯਾ ਤੇ ਸਕਲ ਬਰਾਤੀ। ਭਏ ਤਯਾਰਿ ਸਜਿ ਸੁੰਦਰ ਭਾਂਤੀ। ਬਸਨ ਬਿਭੂਖਨ ਪਾਇ ਘਨੇਰੇ। ਬਨੇ ਜੁ ਖਰਚੇ ਦਰਬ ਘਨੇਰੇ[4]॥੧੯॥ਲਘੁ ਦੁੰਦਭਿ ਬਾਜਤਿ ਸ਼ਹ-ਨਾਈ। ਪਟਹ ਨਿਸ਼ਾਨ ਸ਼ਬਦ ਸਮੁਦਾਈ†। ਭਾਟ, ਨਕੀਬ ਉਚਾਰਤਿ ਖਰੇ। ਲੇਨਿ ਦੇਨਿ ਜਿਤਿ ਕਿਤਿ ਨਰ ਕਰੇ॥ ੨੦॥ ਗੁਰੂ ਪੁੱਤ੍ਰ ਗੁਰਦਿੱਤਾ ਤਬੈ। ਪੋਸ਼ਿਸ਼ ਪੀਤ ਅੰਗ ਧਰਿ ਸਬੈ। ਸ਼ੁਭਤਿ ਸੇਹਰਾ ਸੁੰਦਰ ਮਾਥੇ।ਬਾਂਧਿ ਕੰਗਲਾ ਹਾਥਹਿੰ ਸਾਥੇ॥੨੧॥ ਸ਼੍ਰੀ ਹਰਿਮੰਦਿਰ ਬੰਦਨ ਕਰਿ ਕੈ। ਤਾਲ ਸਮੇਤਿ ਪ੍ਰਕਰਮਾਂ ਫਿਰਿ ਕੈ। ਭਏ ਅਰੂਢਨਿ ਚਲੇ ਅਗਾਰੀ। ਸੰਗਿ ਸੁੰਦਰੀ ਸ਼ੋਭਤਿ ਸਾਰੀ॥ ੨੨॥ ਚਲੀ ਬਰਾਤ ਚਢਾਵਨਿ ਆਗੇ। ਗਾਵਤਿ ਗੀਤ ਮੋਦ ਮੈਂ ਪਾਗੇ। ਸ਼੍ਰੀ ਹਰਿਗੋਵਿੰਦ ਚਢੇ ਤੁਰੰਗ। ਸਜੀ ਚਮੂੰ ਚਾਲੀ[5] ਗਨ ਸੰਗਿ॥ ੨੩॥ ਧੌਂਸਾ ਕੀ ਗੰਭੀਰ ਧੁੰਕਾਰਨਿ। ਦੁਹਰੀ ਚੋਬ ਕਰੀ ਜਬਿ ਮਾਰਨਿ। ਸਨੰਦਨ[6], ਸਕਟ[7] ਅਨਿਕ ਹੀ ਚਲੇ।ਸਿਵਕਾ[8] ਸਜਤਿ ਜ਼ਰੀ ਝਲਮਲੇ॥੨੪॥ ਥਾਤੀ[9] ਬ੍ਰਿੰਦ ਦਰਬ ਕੀ ਲੀਨਿ। ਜੋਸ਼ਟ ਪੁੱਤ੍ਰ ਬਨਾਹ ਕੋ ਚੀਨ। ਤੀਨਹੁੰ ਨੁਖਾ ਗੰਗ ਲੇ ਸੰਗਿ। ਅਪਰ ਨਾਰਿ ਸਗਰੀ ਸ਼ੁਭ ਅੰਗ[10]॥੨੫॥ ਕਰਿ ਕੁਲ ਰੀਤਿ ਬਰਾਤਿ ਚਢਾਈ। ਅਧਿਕ ਅਨੰਦਤਿ ਆਲਯ ਆਈ। ਲੇ ਸਤਿਗੁਰ ਸੁਤ ਸੰਗਿ ਸਸੈਨਾ। ਚਲਤਿ ਸਕਲ ਕੋ ਹੇਰਤਿ ਨੈਨਾ॥ ੨੬॥ ਮਾਰਗ ਉਲੰਘਿ ਕਿਤਿਕ ਜਬਿ ਗਏ। ਸੰਧ੍ਯਾ ਸਮੈ ਸਿਵਰ

---

[1]ਅਨੰਦ ਰੂਪੀ ਵਡੇ ਤੇ ਡੂੰਘੇ ਸਮੁੰਦ੍ ਵਿਚ। [2]ਤੇਲ ਚੜ੍ਹਾਉਂਦੀਆਂ ਹਨ। [3]ਵਟਣਾ। [4]ਬਹੁਤੇ ਧਨ ਦੇ ਖਰਚਿਆਂ ਜੋ ਬਣੇ ਸਨ। [5]ਤੁਰੀ। [6]ਰਥ। [7]ਰੱਥੇ। [8]ਪਾਲਕੀਆਂ। [9]ਥੈਲੀਆਂ। [10]ਛਾਵ ਸੋਹਣੀਆਂ।

*ਪਾ:–ਰੀਤਿ। †ਪਾ:–ਸਮੁਹਾਦੀ।

ਸਭਿ ਕਿਏ ਤਹਿੰ ਸਥਾਨ ਸ਼੍ਰੀ ਨਾਨਕ ਕੇਰ॥ ਬਜਾਹਨਿ ਜਾਤਿ ਕਰਨੋ ਸ਼ੁਭ ਛੇਰਾ[1] ॥੨੭॥ ਤਹਾਂ ਕਰੀ ਬੰਦਨ ਸਭਿ ਜਾਇ*।ਬੂਝੇ 'ਕਿਸ ਥਲ?' ਗੁਰੂ ਬਤਾਇ[2]। ਜਥਾ ਜੋਗ ਤਹਿੰ ਖਾਨਾ ਦਾਨਾ†। ਸਭਿਹਿਨਿ ਕੀਨਿ ਅਨੰਦ ਮਹਾਨਾ ॥੨੮॥ ਵਾਹਨ ਸਗਰੇ ਥਹ ਤ੍ਰਿਪਤਾਏ। ਕਰਿ ਬਿਸਰਾਮ ਸੁ ਨਿਸਾ ਬਿਤਾਏ। ਜਾਮ ਜਾਮਨੀ ਜਥਹਿ ਨਿਹਾਰਿ। ਲਗੀ ਚੋਬ ਧੌਂਸਾ ਧੁੰਕਾਰ ॥ ੨੯॥ ਸੁਨਿਤਿ ਉਠੇ ਸਭਿ ਤਜਾਰੀ ਕਰੀ। ਸੌਚਿ ਸ਼ਨਾਨ ਜਥਾ ਰੁਚਿ ਧਰੀ। ਨਿਜ ਨਿਜ ਵਾਹਨ ਕਾਛਨਿ ਕਰੇ[3]। ਪੁਨ ਸਤਿਗੁਰ ਅਸਵਾਰੀ ਕਰੇ ॥ ੩੦॥ ਚਲਨਿ ਸਮੈ ਬਾਜੇ ਸਮੁਦਾਈ। ਪਟਹ ਨਿਸ਼ਾਨਨਿ ਧੁਨਿ ਉਠਵਾਈ। ਤੁਰਹੀ, ਢੋਲ, ਬੰਸਰੀ ਘਨੀ। ਝਾਂਝ, ਨਫੀਰੀ ਨਾਦਤਿ ਸਨੀ ॥ ੩੧ ॥ ਚਲੀ ਬਰਾਤਿ ਉਮਡਿ ਕਰਿ ਐਸੇ। ਨੀਰ ਪ੍ਰਵਾਹ ਬੇਗ ਜੁਤਿ ਜੈਸੇ। ਸਭਿ ਮਨ ਕੀ ਅਭਿਲਾਖਾ ਧਾਰੈਂ।–ਕਬਿ ਢੁਕਾਉ ਕੋ ਜਾਇ ਨਿਹਾਰੈਂ–॥ ੩੨॥ ਉਤਿ ਪੁਰਿ ਕੇ ਸਗਰੇ ਨਰ ਨਾਰੀ।ਬਿਚਰਤਿ ਇਤਿ ਉਤਿ ਹਰਖਤਿ ਭਾਰੀ ।–ਪਿਖਹਿੰ ਬਰਾਤ ਗੁਰੂ ਕੀ ਆਵੈ। ਦਰਸ਼ਨ ਕਰਿ ਲੋਚਨ ਸਫਲਾਵੈਂ– ॥੩੩॥ ਚਲਤਿ ਸੁਭਟ ਗਨ ਛੁਟਹਿੰ ਤੁਫੰਗ। ਕਰਹਿੰ ਕੁਵਾਇਦ ਬਿੱਦ੍ਯਾ ਸੰਗਿ। ਮਨਹੁੰ ਕੁਰੰਗ ਤੁਰੰਗ ਕੁਦਾਵਤਿ[4]। ਬਾਗਨਿ[5] ਫੇਰਿ ਫੇਰਿ ਦਿਖ-ਰਾਵਤਿ ॥ ੩੪ ॥ ਬਸਤ੍ਰ ਸ਼ਸਤ੍ਰ ਤੇ ਸਜਤਿ ਬਰਾਤੀ। ਦਿਪਹਿੰ ਬਿਭੂਖਨ ਸੁੰਦਰ ਕਾਂਤੀ[6]। ਕਰਤਿ ਬਿਲਾਸ ਪਹੁਚੇ ਜਾਈ। ਕੋਸ ਵਟਾਲਾ ਰਹਯੋ ਸਦਾਈ[7] ॥੩੫॥ ਉਤਰੇ ਸਤਿਗੁਰੁ ਸੰਘਨੀ ਛਾਯਾ। ਦੇਖਤਿ ਟਿਕੇ ਮਨੁਜ ਸਮੁਦਾਯਾ। ਜਹਿੰ ਜਹਿੰ ਜਿਸਿ ਨੇ ਛਾਯਾ ਹੇਰੀ। ਉਤਰਿ ਪਰੇ ਸਗਰੇ ਤਿਸਿ ਬੇਰੀ ॥ ੩੬ ॥ ਤੁਪਕਨਿ[8] ਸ਼ਲਖ ਮੁਦਤਿ ਚਲਿਵਾਈ। ਦੀਹ[9] ਅਵਾਜ ਉਠੀ ਸਮੁਦਾਈ। ਪੁਨ ਸਭਿ ਬਾਦਿਤ ਕੀ[10] ਧੁਨਿ ਊਚੀ। ਉਠੀ ਅਧਿਕ ਪੁਰਿ ਜਾਇ ਪਹੂੰਚੀ ॥ ੩੭ ॥ ਰਾਮਾ ਕਰਤਿ ਪ੍ਰਤੀਖਨਿ ਆਗੇ।

---

[1]ਜਿਥੇ ਵਜਾਹੁਣ ਜਾਂਦਿਆਂ ਗੁਰੂ ਨਾਨਕ ਜੀ ਨੇ ਡੇਰਾ ਕੀਤਾ ਸੀ। [2](ਸਿੱਖਾਂ ਨੇ) ਪੁੱਛਿਆ (ਇਹ) ਸਥਾਨ ਕਿਨ੍ਹਾਂ (ਗੁਰੂ ਸਾਹਿਬਾਂ ਦਾ ਹੈ ? ਤਾਂ) ਗੁਰੂ ਜੀ ਨੇ ਦੱਸ ਦਿਤਾ (ਕਿ ਕਿਨ੍ਹਾਂ ਸਤਿਗੁਰਾਂ ਦਾ ਹੈ)। [3]ਫਬਾਏ। [4]ਘੋੜਿਆਂ ਨੂੰ ਹਰਨਾਂ ਵਤ ਕੁਦਾਉਂਦੇ ਹਨ। [5]ਵਾਗਾਂ ਨੂੰ। [6]ਸ਼ੋਭਾ। [7]ਜਦੋਂ। [8]ਬੰਦੂਕਾਂ ਦੀ। [9]ਭਾਰੀ। [10]ਵਾਜਿਆਂ ਦੀ।

*ਵੇਰਕੇ ਦੇ ਗੁਰਦੁਆਰੇ ਤੋਂ ਭਾਵ ਜਾਪਦਾ ਹੈ, ਇਹ ਗੁਰਦੁਆਰਾ ਵੇਰਕੇ ਪਿੰਡ ਤੋਂ ਪੱਛੋਂ ਨੂੰ ਵਟਾਲੇ ਦੀ ਸੜਕ ਉੱਤੇ ਅੰਮ੍ਰਿਤਸਰੋਂ ੫ ਮੀਲ ਤੇ ਹੈ। ਸਰੋਵਰ ਬੀ ਹੈ ਤੇ ਮੁੜਕੇ ਮੰਦਰ ਦੀ ਸੇਵਾ ਬੀ ਹੋਈ ਹੈ। †ਪਾ:–ਦਾਨਾ ਖਾਨਾ।

ਸੁਨਤਿ ਮਨੋ ਤਿਸਿ ਛਿਨਿ ਨਰ ਜਾਗੇ। ਸਗਰੇ ਉਠਤਿ ਭਏ ਤਤਕਾਲ॥ ਹਿਤ ਬਰਾਤ ਕੇ ਕਾਜ ਸੰਭਾਲਾ ॥ ੩੮ ॥ ਭਰੀ ਕਾਵਰਾਂ[1] ਗਨ ਪਕਵਾਨਾ। ਸਕਲ ਭਾਂਤਿ ਕੇ ਸ੍ਵਾਦ ਮਹਾਨਾ। ਤਤਛਿਨਿ ਦੇ ਕਰਿ ਨਰ ਪਰਧਾਨ। ਭੇਜਜੋ ਸਤਿਗੁਰ ਕੇ ਅਗਵਾਨ ॥ ੩੯ ॥ ਤੁਰਨਿ ਪਹੁੰਚਜੋ ਆਨਿ ਹਜ਼ੂਰ। ਧਰਿ ਆਗੇ ਕਾਵਰ[1] ਗਨ ਰੂਰਿ। ਬੰਦਨ ਕਰਿ ਦਰਸ਼ਨ ਕੋ ਦੇਖਾ। ਭਲੋ ਸਮਾਜ ਸਕਲ ਅਵਿਰੇਖਾ[2] ॥ ੪੦ ॥ 'ਮਹਾਂਰਾਜ ! ਚਾਲੋ ਅਬਿ ਪੁਰਿ ਕੋ। ਦਿਹੁ ਅਨੰਦ ਬ੍ਰਿੰਦਨਿ ਕੇ ਉਰ ਕੋ'। ਸਭਿ ਬਰਾਤ ਮਹਿੰ ਸੋ ਬਰਤਾਇ। ਸ੍ਵਾਦ ਸਰਾਹਤਿ–ਬਹੁ ਸ਼ੁਭ–ਖਾਇ॥੪੧॥ਜਾਮ ਦਿਵਸ ਜਬਿ ਦੇਖਾ ਸ਼ੇਖ। ਕਰਜੋ ਹੁਕਮੁ ਸਤਿਗੁਰੂ ਵਿਸ਼ੇਖ। 'ਸਰਬ ਤਮਾਰਿ ਹੁਜਹਿ ਕਰਿ ਬਾਨੇ। ਬਸਤ੍ਰ ਸ਼ਸਤ੍ਰ ਸਜਿ ਕੈ ਸਵਧਾਨੇ' ॥ ੪੨ ॥ ਜਹਿੰ ਕਹਿੰ ਕਹਜੋ ਨਕੀਬ[3] ਉਚਾਰਿ। ਨਿਜ ਨਿਜ ਵਾਹਨਿ ਬਨਿ ਅਸਵਾਰ। ਤਿਸਿ ਛਿਨਿ ਮਨ ਆਨੰਦਤਿ ਹੋਇ। ਕਰਨਿ ਦੁਕਾਵ ਜਾਨਿ ਸਭਿ ਕੋਇ॥ ੪੩ ॥ ਬੰਕੇ ਛੈਲ ਛਬੀਲੇ ਛਾਏ। ਬਸਤ੍ਰ ਸ਼ਸਤ੍ਰ ਸੁੰਦਰ ਤਨੁ ਪਾਏ। ਮੁਖ ਮੰਡਲ ਜਿਨਿ ਕੁੰਡਲ ਡੋਲਤਿ। ਮੁਸਕਾਵਤਿ ਆਪਸਿ ਮਹਿੰ ਬੋਲਤਿ ॥ ੪੪ ॥ ਸ਼੍ਰੀ ਹਰਿ-ਗੋਵਿੰਦ ਚਢੇ ਮਤੰਗ। ਦਮਕਤਿ ਝੂਲ ਜ਼ਰੀ ਗਨ ਸੰਗਿ। ਘੰਟਨਿ ਗਨ ਕੋ ਚਲਿ[4] ਠਨਕਾਰੇ। ਰੰਗ ਅਨਿਕ* ਸੰਗਿ ਚਿੱਤ੍ਰਤਿ ਸਾਰੇ ॥ ੪੫ ॥ ਸਾਈਂਦਾਸ ਹਕਾਰਜੋ ਜਾਤਿ[5]।'ਚਢਹੁ ਖਵਾਸੀ ਪਰਿ ਪਸ਼ਚਾਤਿ[6]'। ਕਹਜੋ[7] 'ਆਪਿ ਸਾਹਿਬ ਹੋ ਮਹਾਂ। ਮੈਂ ਸੇਵਕ ਕੋ ਸੇਵਕ ਅਹਾ ॥ ੪੬ ॥ ਕਿਮਿ ਬੈਠਨਿ ਮਹਿੰ ਸਮਤਾ ਕਰੌਂ।ਅਤਿ ਅਜੋਗਤਾ ਕੈਸੇ ਧਰੌਂ'। ਸ਼੍ਰੀ ਹਰਿਗੋਵਿੰਦ ਨਿਕਟਿ ਬੁਲਾਵਾ। ਭੁਜਾ ਪਕਰਿ ਪਸ਼ਚਾਤਿ ਚਢਾਵਾ ॥ ੪੭ ॥ ਦਾਤੂ ਸਮੈ-ਦਨ ਮਹਿੰ ਚਢਿ ਚਾਲਾ। ਅਪਰ ਤੁਰੰਗ ਅਰੂਢੇ ਜਾਲਾ। ਸਿਵਕਾ ਸ਼ੁਭਤਿ ਜ਼ਰੀ ਦਮਕਾਵੈ। ਚਢਜੋ ਮੋਹਰੀ ਅੱਗੂ ਸਿਧਾਵੈ ॥ ੪੮ ॥ ਕ੍ਰਿਸ਼ਨ ਚੰਦ[8] ਸਮੈਦਨ ਮਹਿੰ ਚਰਜੋ। ਦ੍ਵਾਰ[9] ਸੰਗਿ ਮੋਦ ਉਰ ਭਰਜੋ। ਇੱਤਯਾਦਿਕ ਵਾਹਨ ਪਰਿ ਬਨੇ। ਸਕਲ ਬਰਾਤਿ ਕਹਾਂ ਲਗਿ ਗਿਨੇ ॥ ੪੯ ॥ ਕੰਚਨ ਰਜਤ ਜ਼ੀਨ ਹਯ ਸੋਹੈਂ।ਤਿਨਿ ਪਰਿ ਸੁਭਟ ਅਪਰ ਅਵਰੋਹੈਂ[10]। ਬਨ ਕਰਿ

[1]ਵਹਿੰਗੀਆਂ। [2]ਵੇਖਿਆ। [3]ਸਦਾ ਦੇਣ ਵਾਲੇ ਭੱਟ ਨੇ। [4]ਤੁਰਦਿਆਂ। [5]ਟੁਰੇ ਜਾਂਦੇ ਨੂੰ ਕਿਹਾ। [6]ਅੰਬਾਰੀ ਤੇ ਪਿਛੋਂ ਦੀ ਚੜ੍ਹੋ। [7](ਸਾਈਂਦਾਸ ਨੇ) ਕਿਹਾ। [8]ਛੇਵੇਂ ਪਾਤਸ਼ਾਹ ਜੀ ਦੇ ਨਾਨਾ ਜੀ (ਦੇਖੋ ਰਾਸਿ ੪ ਅੰਸੂ ੧੦ ਅੰਕ ੧੦, ੧੧)। [9]ਛੇਵੇਂ ਸਤਿਗੁਰੂ ਜੀ ਦੇ ਤੀਸਰੇ ਸਾਹੁਰੇ ਜੀ ਦਾ ਨਾਮ ਹੈ। [10]ਚੜ੍ਹੇ ਹੋਏ ਹਨ। *ਪਾਃ–ਸੁੰਦਰ।

ਚਢਨੋ ਨਰਾਇਣਦਾਸ। ਬਰਖਾਵਨਿ ਹਿਤ ਲੇ ਧਨ ਪਾਸਿ ॥੫੦॥ ਅਪਰ ਮਸੰਦਨਿ ਬਿਧੀਆ ਆਦਿ। ਗੋਰਨਿ ਹਿਤ ਧਨ ਲੇ ਅਹਿਲਾਦ*। ਕਹਿੰ ਲਗਿ ਗਿਨੀਯਹਿ ਅਪਰ ਸਮਾਜਾ।ਲੇ ਕਰਿ ਚਢੇ ਗ਼ਰੀਬਨਿਵਾਜਾ ॥੫੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸ਼੍ਰੀ ਗੁਰਦਿੱਤਾ ਵਜਾਹ' ਪ੍ਰਸੰਗ ਵਰਨਨੰ ਨਾਮ ਏਕੋ ਨਸਾਖਤੀ ਅੰਸੂ ॥ ਪਏ ॥

੬੦. [ਬਰਾਤ]।

ਦੋਹਰਾ ॥ ਸਤਿਗੁਰ ਕਰਨਿ ਢੁਕਾਉ ਕੋ ਚਢੇ ਬਰਾਤ ਸਜਾਇ। ਬਾਦਿਤ ਬਾਜੇ ਅਨਿਕ ਹੀ ਪਟਹ ਢੋਲ ਸ਼ਰਨਾਇ ॥ ੧ ॥ ਚੌਪਈ ॥ ਝਾਂਝ ਨਫੀਰ ਬੰਸਰੀ ਬਾਜੈਂ। ਧੌਂਸਾ ਧੁੰਕਾਰਤਿ ਘਨ ਗਾਜੈ। ਉਸ਼ਟਰ ਪਰਿ ਸੁਥਰੀ ਇਕਿ ਓਰ। ਕਹੀ ਬਾਤਿ ਨਹਿੰ ਸੁਨੀਯਤਿ ਔਰਿ ॥੨॥ ਪਰਹਿੰ ਤੁਰੰਗਨਿ ਕੇ ਧਰ ਪੌਰ[1]। ਸਨੰਦਨ ਚੱਕ੍ਰ[2] ਸ਼ਬਦ ਤਿਸਿ ਠੌਰਿ। ਜਹਿੰ ਕਹਿੰ ਧੁਨਿ ਬਿਸਾਲ ਤੇ ਪੂਰੀ। ਬਨੀ† ਬਰਾਤ ਸੁਹਾਵਤਿ ਰੂਰੀ ॥੩॥ ਹੋਤਿ ਤੁਫੰਗਨਿ ਬ੍ਰਿੰਦ ਅਵਾਜੇ। ਊਚੇ ਹਯਨਿ ਹਿਰੇਖਾ ਗਾਜੇ। ਬਰਖਾਵਤਿ ਧਨ ਭਹਿੰ ਤੇ ਚਾਲੇ। ਮੰਗਤਿ ਜਨ ਅਨਗਨ ਮਿਲਿ ਜਾਲੇ ॥ ੪ ॥ ਬ੍ਰਿੰਦ ਮਸੰਦ ਕਰਹਿੰ ਧਨ ਬਰਖਾ। ਧਨ ਸਮ ਲੇਨਿ ਹਾਰਿ ਗਨ ਪਰਖਾ। ਪਹੁੰਚੇ ਨਿਕਟ ਨਗਰ ਭਾ ਸਾਗਰ। ਸਭਿ ਨਰ ਕੇ ਭਾ ਛੋਭ[3] ਉਜਾਗਰ ॥ ੫ ॥ ਮਿਲਿ ਮਿਲਿ ਬ੍ਰਿੰਦ ਅਧਿਕ ਉਮਡਾਏ। ਮਨਹੁੰ ਤਰੰਗ ਉਤੰਗ ਉਠਾਏ। ਚਾਰੁ ਚੰਚਲਾ ਸੀ ਰੁਚਿ ਚੰਚਲ[4]। ਕੰਚਨ ਮੰਡਲ ਜ਼ਰੀ ਸੁ ਅੰਚਲ[5] ॥ ੬ ॥ ਚਢੀ ਅਟਾਰਨਿ ਪਰਿ ਚਮਕਾਵੈਂ[6]। ਜਨੁ ਬੜਿਵਾਨਿਲ ਲਾਟ ਉਠਾਵੈ। ਨਗਰ ਕੋਟਿ ਬੇਲਾ ਭਜਿ ਭੂਰਨਿ[7]। ਫੈਲੇ ਨਰ ਜਲ ਵਹਿਰ ਸਪੂਰਨ ॥ ੭ ॥ ਸੁੰਦਰ ਰਾਕਾ ਚੰਦ ਮਨਿੰਦ। ਅਤਿ ਦੁਤਿ ਜੁਤਿ ਸ਼੍ਰੀ ਹਰਿਗੋਵਿੰਦ। ਸਰਬ ਬਰਾਤ ਚੰਦ੍ਰਿਕਾ[8] ਹੋਵਾ। ਛੋਭਤਿ[9] ਪੁਰਿ ਸਾਗਰ ਜਥਿ ਜੋਵਾ ॥ ੮ ॥ ਮਚਯੋ ਕੁਲਾਹਲ ਧਨ ਬਰਖੰਤਾ। ਕਰਯੋ ਢੁਕਾਉ ਗੁਰੂ ਭਗਵੰਤਾ। ਬਹੁਤਿ ਰੰਗ ਕੇ ਅੱਗ੍ਰ ਨਿਸ਼ਾਨ[10]।ਧੁਨਿ ਊਚੀ ਤੇ ਬਜਤਿ ਨਿਸ਼ਾਨ[11] ॥੯॥ ਪੁਰਿ ਨਰ ਨਾਰੀ

---

[1]ਘੋੜਿਆਂ ਦੇ ਧਰਤੀ ਤੇ ਪੈਰ ਪੈਂਦੇ ਹਨ। [2]ਰਥਾਂ ਦੇ ਪਹੀਆਂ ਦੇ। [3]ਭਾਵ ਉਛਾਲਾ। [4]ਬਿਜਲੀ ਵਰਗੀ ਚੰਚਲ ਰੁਚੀ ਵਾਲੀਆਂ ਇਸਤ੍ਰੀਆਂ (ਇਸਤ੍ਰੀਆਂ)। [5]ਪੱਲੇ ਜ਼ਰੀਦਾਰ। [6](ਪੱਲਿਆਂ ਨੂੰ) ਚਮਕਾਉਂਦੀਆਂ ਹਨ। [7]ਨਗਰ ਦੀ ਫਸੀਲ ਦਾ ਕੰਢਾ ਤਜਿਕੇ। [8]ਚਾਨਣੀ। [9]ਉਛਾਲ ਆਯਾ। [10]ਝੰਡੇ। [11]ਧੌਂਸੇ। *ਰਾਜ ਘਰਾਂ ਵਿਚ ਜਿਵੇਂ ਕਵਿ ਜੀ ਦੇ ਸਮੇਂ ਵਜਾਹ ਹੁੰਦੇ ਸਨ, ਏਹ ਓਹ ਸਮੇਂ ਬੱਧੇ ਹਨ, ਸ਼੍ਰੀ ਗੁਰੂ ਜੀ ਧਨ ਨੂੰ ਪਰਸੁਆਰਥਾਂ ਪਰ ਖਰਚਦੇ ਸਨ।

†ਪਾ:—ਅਨੀ।

ਹੇਰਤਿ ਹਰਖੇ। ਜਨੁ ਘਨ ਉਮਡਿ ਘੁਮਡਿ[1] ਗਨ ਬਰਖੇ। ਬੜਵਾ ਪਰਿ ਚਢਿ ਸ਼੍ਰੀ ਗੁਰਦਿੱਤਾ। ਸਸੁਰ ਸਦਨ ਪਹੁੰਚਨਿ ਚਹਿ ਚਿੱਤਾ॥੧੦॥ ਤਬਿ ਰਾਮੇ ਗਨ ਲਈ ਅਕੋਰ। ਆਧੋ ਮਿਲਿਨਿ ਹਾਥ ਕੋ ਜੋਰਿ। ਸਤਿਗੁਰੁ ਕੇ ਪਾਇਨਿ ਪਰਿ ਪਰਸੋ। ਨਹਿੰ ਗਰ ਮਿਲਸੋ ਅਦਾਇਬ ਕਰਸੋ॥੧੧॥ ਨਹਿੰ ਮਾਨਹਿ, ਨਰ ਬਹੁਤ ਅਲਾਵਾ। ਗਹਿ ਭੁਜ ਗੁਰੁ ਨੇ ਗਰੇ ਲਗਾਵਾ। ਕਰਿ ਸਭਿ ਰੀਤਿ ਹਟਸੋ ਜਬਿ ਪਾਛੇ। ਚਹਸੋ ਢੁਕਾਉ ਕਰਨਿ ਤਬਿ ਆਛੇ॥੧੨॥ਧਨ ਬਰਖਾਵਤਿ ਪਹੁੰਚੇ ਜਾਇ।ਹੇਰਤਿ ਪੁਰਿ ਨਰ ਉਰ ਹਰਖਾਇ। ਸ਼੍ਰੀ ਗੁਰਦਿੱਤਾ ਦ੍ਵਾਰ ਖਰੋਵਾ। ਸਾਜਿ ਆਰਤੀ ਸਭਿ ਪ੍ਰਿਯ ਜੋਵਾ॥ ੧੩॥ ਦੂਲੈ ਕਰਹਿੰ ਸਰਾਹਨਿ, ਸਾਰੀ[2]।'ਹੇ ਅਲਿ! ਜਿਮਿ ਰਾਮੇ ਸੁਕੁਮਾਰੀ। ਤਸ ਪਤਿ ਮਿਲਸੋ ਜਿਯਹੁ ਜੁਗ ਚਾਰੀ। ਇਹ ਜੋਰੀ ਬਿਧਿ[3] ਅਧਿਕ ਸੁਧਾਰੀ' ॥੧੪॥ ਲੌਕਿਕ ਬੈਦਿਕ ਰੀਤਿ ਭਲੋਰੀ। ਕਰਿ ਸਭਿ ਹਟੇ ਪਾਛਿ ਤਿਸਿ ਬੋਰੀ। ਡੇਰਾ ਕਰਿਵਾਇਸਿ ਸ਼ੁਭ ਥਾਨੁ। ਉਤਰਿ ਪਰੇ ਸਗਰੇ ਤਜਿ ਜਾਨੁ[4]॥੧੫॥ ਤਤਛਿਨਿ ਰਾਮੇ ਪਠੇ ਬੁਲਾਇ। 'ਪ੍ਰਥਮ ਤੁਰਤਿ ਲਿਹੁ ਭੋਜਨ ਖਾਇ। ਬਹੁਰੁ ਸਮਾਂ ਫੇਰਨਿ ਕੋ[5] ਹੋਇ'। ਇਮਿ ਸੁਨਿ ਹਰਖ ਉਠੇ ਸਭਿ ਕੋਇ ॥੧੬॥ ਬਾਜਿ ਪਰੇ ਸਭਿ ਹੀ ਤਬਿ ਬਾਜੇ। ਚਲੇ ਬਰਾਤੀ ਗੁਰੁ ਜੁਤਿ ਸਾਜੇ। ਆਤਸ਼ਬਾਜੀ ਛੂਟਨਿ ਲਾਗੀ। ਦੇਖਤਿ ਪੁਰਿ ਨਰ ਭ੍ਰਿਯ ਅਨੁਰਾਗੀ[6] ॥ ੧੭ ॥ ਗਨ ਫੁਲਝਰੀ ਮਤਾਬੀ ਬ੍ਰਿੰਦ । ਚਰਖੀ ਚਾਦਰ ਸ਼ਬਦ ਬਿਲੰਦ।ਤਿਸਿ ਛਿਨਿ ਭਮ ਦਸ ਦਿਸ਼ਿ ਤੇ ਭਾਗਾ।–ਦਿਵਸ ਭਯੋ–ਸਭਿ ਕੇ ਭ੍ਰਮ ਜਾਗਾ[7] ॥੧੮॥ ਦੇਵ ਦੇਵਨੀ ਦਾਰੁਨ ਸਾਜੀ। ਭਏ* ਬਰੂਦ ਛੁਟੇ ਗਜ ਬਾਜੀ[8]। ਅਧਿਕ ਕੁਲਾਹਲਿ ਹੇਰਤਿ ਕਰਤੇ। ਛੁਟਹਿੰ ਝਾਰ ਇਤਿ ਉਤਿ ਹੁਇ ਡਰਿਤੇ[9] ॥ ੧੯ ॥ ਸਤਿਗੁਰ ਦੇਖਤਿ ਚਲਹਿੰ ਤਮਾਸ਼ਾ। ਪਹੁੰਚੇ ਰਾਮੇ ਜਾਇ ਅਵਾਸਾ। ਚੰਦਨ ਕੀ ਚੌਂਕੀ ਰਚਿ ਚਾਰੁ। ਅਨਿਕ ਰੀਤਿ ਕੇ ਫਰਸ਼ ਸੁਧਾਰਿ ॥ ੨੦ ॥ ਤਿਸ ਪਰਿ ਗੁਰੂ ਬਿਠਾਵਨਿ

---

[1]ਉਮੰਡਕੇ ਤੇ ਘੁੰਮਕੇ। [2]ਸਾਰੀਆਂ (ਇਸਤ੍ਰੀਆਂ)। [3]ਬਿਧਾਤਾ ਨੇ। [4]ਵਾਹਨ, ਸਵਾਰੀਆਂ। [5]ਦੇਰਿਆਂ ਦਾ। [6]ਮੋਹਤਿ ਹੋਏ। [7]ਭਰਮ ਹੋਇਆ। [8]ਭ੍ਰਮਾਨਕ ਦੇਵ ਦੇਵਨੀਆਂ ਤੇ ਹਾਥੀ ਘੋੜੇ ਬਾਰੂਦ (ਭਰਕੇ) ਸਾਜੇ ਹੋਏ ਛੁਟਦੇ ਭਏ। (ਅ) ਦੇਵ ਦੇਵਨੀਆ ਦਾਰੂ ਦੇ ਭਣੇ ਤੇ ਹਾਥੀ ਘੋੜੇ ਬਾਰੂਦ ਦੇ ਬਣੇ ਛੁਟ ਪਏ। [9](ਦੇਖਣ ਵਾਲੇ) ਡਰਦੇ ਇਧਰ ਉਧਰ ਹੁੰਦੇ ਹਨ, ਜਦ ਝਾੜ ਛੁਟਦੇ ਹਨ। *ਜਾਪਦਾ ਹੈ ਕਿ ਇੱਥੇ ਕਵਿ ਜੀ ਦੇ ਆਪਣੇ ਨੁਸਖੇ ਵਿਚ ਪਾਠ–ਭਰੇ–ਹੋਣਾ ਹੈ।

ਕਰੇ। ਬੈਠਿ ਬਰਾਤਿ ਪੰਕਤੀ ਧਰੇ। ਚਾਰ ਪਰੋਸੈ ਸਤ ਪਕਵਾਨ। ਮੋਦਕ ਸ੍ਵਾਦ ਜਲੇਬ ਮਹਾਨ ॥੨੧॥ ਮੇਵੇ ਬ੍ਰਿੰਦ ਅਮੇਜ਼ ਕਰੇ ਹੈਂ। ਅੱਗੂ ਸਭਿਨਿ ਕੇ ਆਨਿ ਧਰੇ ਹੈਂ। ਰੁਚਿ ਸੋਂ ਖਾਵਨਿ ਲਗੇ ਅਹਾਰਾ। ਮਨ ਭਾਵਤਿ ਜਿਨਿ ਸ੍ਵਾਦ ਉਦਾਰਾ ॥ ੨੨ ॥ ਮਿਲੀ ਆਇ ਗਨ ਪੰਕਜ ਨੈਨੀ। ਗਾਵਨ ਲਗੀ ਮਧੁਰ ਪਿਕ ਬੈਨੀ[1]। ਲੇ ਲੇ ਨਾਮ ਨਿਕਾਰਤਿ ਗਾਰੀ*। ਚਢਿ ਬੈਠੀ ਗਨ ਉਚ ਅਟਾਰੀ॥੨੩॥ਆਨੰਦਤਿ ਨਰ ਬ੍ਰਿੰਦ ਬਰਾਤ। ਭੋਜਨ ਅਚਵਿ ਉਠੇ ਇਸ ਭਾਂਤਿ। ਪਾਇ ਜੂਠ ਮੈਂ ਧਨ ਗਨ ਤਬੈ†। ਰੀਤਿ ਅਪਰ ਜੋਤਿਕ ਕਰਿ ਸਬੈ ॥ ੨੪ ॥ ਬਾਦਿਤ ਬਜਤਿ ਆਇ ਨਿਜ ਡੇਰੇ। ਬੈਠੇ ਸਤਿਗੁਰ ਸ਼ੁਭਤਿ ਬਡੇਰੇ। ਅਲਪ ਸਮੇਂ ਮਹਿੰ[2] ਬਹੁਰ ਹਕਾਰੇ। 'ਫੇਰੇ ਲੈਨਿ ਚਲਹੁ ਹੁਇ ਤਯਾਰੇ'॥੨੫॥ਬਾਦਤਿ ਬਾਜੇ[3] ਬਹੁਰ ਬਿਸਾਲੇ।ਲੇ ਪਰਧਾਨ[4] ਨਰਨਿ ਗੁਰੁ ਚਾਲੇ। ਸ਼੍ਰੀ ਗੁਰਦਿੱਤਾ ਕੀਨਿ ਅਗਾਰੀ। ਜਾਇ ਪ੍ਰਵੇਸ਼ੇ ਸਦਨ ਮਝਾਰੀ ॥ ੨੬ ॥ ਬੇਦੀ ਬਿਖੈ ਜਾਇ ਬੈਠਾਏ। ਨਵ ਗ੍ਰੀਹ ਕੋ ਅਭਿਖੇਕ ਕਰਾਏ। ਅਗਨਿ ਪੂਜ ਕਰਿ ਹਮਨ ਕਰਯੋ ਹੈ। ਬੇਦ ਮੰਤ੍ਰਿ ਕੋ ਦਿਜਨਿ ਰਚਯੋ[5] ਹੈ॥੨੭॥ ਫੇਰਿ ਹੁਤਾਸਨ ਕੇ ਚਹੁੰ ਫੇਰੇ। ਉਠਿ ਕਰਿ ਫਿਰਤਿ ਗੁਰੂ ਸੁਤ ਫੇਰੇ। ਅਪਰ ਰੀਤਿ ਰਾਮੇ ਸਭਿ ਕਰੀ। ਜਿਮਿ ਜਿਮਿ ਗਨ ਬਿੱਪ੍ਰਨਿ ਭਖਿ ਰਰੀ[6]‡ ॥ ੨੮ ॥ ਸਤਿਗੁਰੁ ਦਾਨ ਮਾਨ ਬਹੁ ਦੀਨਿ। ਬਿੱਪ੍ਰਨਿ ਕੋ ਪ੍ਰਸੰਨ ਮਨ ਕੀਨਿ। ਬਹੁਰ ਨਿਵੇਸ ਪ੍ਰਵੇਸ਼ੇ ਜਾਇ। ਸ਼ੇਖ ਨਿਸ਼ਾ ਅਸ਼ੇਖ ਸੁਪਤਾਇ ॥੨੯॥ਹੋਤਿ ਪ੍ਰਾਤਿ ਕੇ ਬਾਜੇ ਬਜੇ।ਉਠੇ ਸਕਲ ਨਿਜ ਬਸਤ੍ਰਨਿ ਸਜੇ। ਸ਼੍ਰੀ ਨਾਨਕ ਕੋ ਜਹਿੰ ਇਸਥਾਨ। ਗਏ ਗੁਰੂ ਸੁਤਿ ਸੰਗਿ ਸੁਜਾਨਿ॥ ੩੦॥ਸਾਈਂਦਾਸ ਕਹਯੋ ਕਰ ਜੋਰਿ। 'ਕਿਮਿ ਬੰਦਨ ਕੀਨੀ ਇਸਿ ਠੌਰਿ?'।

---

[1]ਕੋਇਲ ਵਤ ਬੋਲਾਂ ਵਾਲੀਆਂ। [2]ਥੋੜੇ ਸਮੇਂ ਪਿਛੋਂ। [3]ਵਾਜੇ ਵੱਜੇ। [4]ਮੁਖੀ। [5]ਉਚਾਰਿਆ। [6]ਸਾਰੇ ਬ੍ਰਾਹਮਣਾਂ ਨੇ ਕਹੀ।

*ਸਤਿਗੁਰ ਕੁੜਮ ਹੋਣ, ਗੁਰ ਕੀ ਨਾਮ ਲਿਵ ਵਾਲੀ ਜੰਞ ਹੋਵੇ, ਮਾਂਵੀ ਤੇ ਸਮਧੀ ਸਾਰੇ ਗੁਰੂ ਕੇ ਸਿੱਖ ਹੋਣ, ਫਿਰ ਬਾਣੀ ਦੀਆਂ ਪ੍ਰੇਮਣਾਂ ਤੇ ਨਾਮ ਰੰਗ ਵਾਲੀਆਂ ਮਾਈਆਂ ਗਾਲੀਆਂ ਦੇਣ ਲਗੀਆਂ, ਇਹ ਗੱਲ ਅਟਪਟੀ ਹੈ, ਕਦੇ ਯਕੀਨ ਕਰਨੇ ਲਾਇਕ ਨਹੀਂ ਹੋ ਸਕਦੀ। ਗੁਰੂ ਰਚੀ ਬਾਣੀ ਮਾਈ ਭਾਈ ਸਾਰੇ ਕੰਠ ਕਰਦੇ ਤੇ ਗਾਉਂਦੇ ਸਨ। ਇਸ ਰਸ ਦੇ ਪ੍ਰੇਮੀ ਕਦ ਨੀਵੇਂ ਰਸਾਂ ਵਿਚ ਆਉਂਦੇ ਸੀ, ਵਿਸ਼ੇਸ਼ ਲਈ ਦੇਖੋ ਰਾਸਿ ੪ ਅੰਸੂ ੪ ਅੰਕ ੧੪ ਦੀ ਹੇਠਲੀ ਟੂਕ।

†ਇਹ ਬੀ ਰਾਜਸੀ ਘਰਾਂ ਦੀ ਚਾਲ ਦੱਸ ਰਹੇ ਹਨ।

‡ਤੀਸਰੀ ਪਾਤਸ਼ਾਹੀ ਨੇ ਅਨੰਦ ਮਰਯਾਦਾ ਜਾਰੀ ਕੀਤੀ। ਲਾਵਾਂ ਚੋਥੇ ਸਤਿਗੁਰਾਂ ਚਲਾਈਆਂ ਤਦ ਤੋਂ ਗੁਰੂ ਘਰ ਦੀ ਰੀਤੀ ਇਹ ਸਥਾਪਨ ਹੋਈ। ਬ੍ਰਾਹਮਣੀ ਰੀਤੀ ਦਾ ਹੋਣਾ ਅਸਿੱਧ ਹੈ। ਕਵੀ ਜੀ ਪਰ ਪੰਡਿਤਾਂ ਦੇ ਜ਼ੋਰ ਬਾਬਤ 'ਪ੍ਰਸਤਾਵਨਾ' ਪੜ੍ਹੋ।

ਸ਼੍ਰੀ ਨਾਨਕ ਕੋ ਵਸਾਹ ਪ੍ਰਸੰਗ। ਕਹਯੋ ਗੁਰੂ ਨੇ ਤਿਸਿ ਕੇ ਸੰਗਿ ॥ ੩੧ ॥ 'ਆਏ ਇਹਾਂ ਫਿਰੈ ਨਿਜ ਫੇਰੇ। ਮੂਲੇ ਕੇ ਘਰ ਮਹਿੰ ਤਿਸਿ ਬੇਰੇ'। ਪੂਜਾ ਕਰਿ ਸਥਾਨ ਕੀ ਆਏ। ਪੁਨ ਭੋਜਨ ਹਿਤ ਗ਼ਰੂ[1] ਬੁਲਾਏ ॥੩੨॥ ਸ਼੍ਰੀ ਹਰਿਗੋਵਿੰਦ ਸਿਵਕਾ ਚਰਿ ਕੈ। ਚਲੈ ਬਰਾਤਿ ਸੰਗਿ ਲੈ ਕਰਿ ਕੈ।ਚਮਰੁ[2] ਢੁਰਤਿ ਹੈ ਬਾਰੰਬਾਰੀ। ਸੇਤ ਪੁਸ਼ਾਕ ਸਜੈ ਦੁਤਿ ਭਾਰੀ ॥ ੩੩ ॥ ਨਵਲਾ[3] ਹਾਥ ਗਹੀ ਚਪ੍ਰਲਾਵੈਂ[4]। ਜਿਤਿ ਦਿਸ਼ਿ ਮੁਖ ਕਰਿ ਦ੍ਰਿਸ਼ਟਿ ਚਲਾਵੈਂ। ਖਰੇ ਹਜ਼ਾਰਹੁੰ ਬੰਦਨ ਠਾਨਹਿੰ। ਮੰਦ ਮੰਦ ਮਗ ਕੀਨਿ ਪਧਾਨਹਿ ॥੩੪॥ ਪਹੁੰਚੇ ਚਲਿ ਰਾਮੇ ਕੇ ਪੈਰ। ਹਿਤ ਆਦਰ ਆਵਤਿ ਸਭਿ ਦੌਰਿ। ਹਾਥ ਜੋਰਿ ਮੁਖ ਬਿਕਸਿ ਦਿਖਾਵਤਿ।'ਦੀਨ ਗ਼ਰੀਬ ਨਿਵਾਜ' ਅਲਾਵਤਿ ॥੩੫॥ ਚਾਰੁ ਚੁਕੌਨੀ ਚੌਂਕੀ ਚੰਦਨ। ਗੁਰੂ ਬਿਠਾਏ ਕਰਿ ਕਰਿ ਬੰਦਨ। ਔਰ ਮੋਹਰੀ ਆਦਿ ਬਡੇਰੇ। ਊਚਾਸਨ ਪਰ ਥਿਰਿ ਤਿਸਿ ਬੇਰੇ ॥੩੬॥ ਉੱਤਮ ਸਭਿ ਪਕਵਾਨ ਪਰੋਸੇ। ਇਤੋ ਪਾਇ, ਇਕਿ ਥਿਰਿ ਜਿਮਿ ਤੋਸੇ[5]। ਪਿਸਤਾ ਦਾਖ ਬਦਾਮਨਿ ਗਿਰੀ। ਸਰਬ ਅਮੇਜ਼ ਮਧੁਰਤਾ ਕਰੀ ॥ ੩੭ ॥ ਅਚਿ-ਵਨਿ ਕਰਤਿ ਬਰਾਤੀ ਸਾਰੇ। ਹਰਖਤਿ ਗਾਰੀ ਨਾਰਿ ਨਿਕਾਰੇ। ਗਾਵਤਿ ਗੀਤ ਸੁਨਤਿ ਮਨ ਭਾਏ। ਅਚਵਿ ਜਥਾ ਰੁਚਿ ਸਭਿ ਤ੍ਰਿਪਤਾਏ ॥ ੩੮ ॥ ਜੂਠ ਪਾਇ ਧਨ ਹਾਥ ਪਖਾਰੇ। ਸਕਲ ਰੀਤਿ ਕਰਿ ਸਿਵਰ ਸਿਧਾਰੇ। ਸੂਰਜ ਮੁਖੀ ਅਗਾਰੀ ਕਰੈ। ਕੰਚਨ ਦੰਡ ਬੀਜਨਾ[6] ਧਰੈ ॥ ੩੯ ॥ ਭਾਟ ਨਕੀਬ ਬੋਲਤੇ ਚਾਲਤਿ। ਗੁਰੂ ਜਸੁ ਸ਼੍ਰਵਨ ਸਭਿਨਿ ਕੇ ਡਾਲਤਿ।ਤਰੁਨ ਢਲੈਤ[7] ਸਮੂਹ ਸਿਪਾਹੀ। ਗਮਨਤਿ ਅੱਗੂ ਤ੍ਰਾਸ ਉਰ ਨਾਂਹੀ ॥ ੪੦ ॥ ਡੇਰੇ ਸਹਤ ਸਮਾਜ ਬਿਰਾਜੈ। ਬਸਨ ਬਿਭੂਖਨ ਸੁੰਦਰ ਸਾਜੈ। ਮੰਗਤਿ ਜਨ ਗਨ ਗਨ ਹੁਇ[8] ਆਵੈਂ। ਸਰਬ ਮਸੰਦਨਿ ਤੇ ਸਭਿ ਪਾਵੈਂ ॥੪੧॥ ਬੀਤਨੋ ਦਿਵਸਿ ਜਾਮਨੀ ਆਈ। ਸੁਪਤਿ ਜਥਾ ਸੁਖ ਤਥਿ ਸਮੁਦਾਈ। ਪ੍ਰਾਤਿ ਉਠੇ ਕਰਿ ਸ਼ੌਚ ਸ਼ਨਾਨੇ। ਸਭਿਨਿ ਸੰਗਿ ਸਤਿਗੁਰੂ ਬਖਾਨੇ ॥੪੨॥'ਸਜਿ ਸਜਿ ਵਾਹਨ ਕੀਜਹਿ ਤਯਾਰੀ'। ਸੁਨਤਿ ਸਕਲ ਤੁਰਨਤਾ ਧਾਰੀ। ਚਢੇ ਪਾਲਕੀ ਗੁਰੂ ਸਿਧਾਰੇ। ਸਾਈਂਦਾਸ ਤੁਰਗ ਅਸਵਾਰੇ ॥ ੪੩ ॥ ਕਰਤਿ

---

[1]ਗੁਰੂ ਜੀ ਨੂੰ। [2]ਚੌਰ। [3]ਫੁਲਾਂ ਦੀ ਛਟੀ। [4]ਹਿਲਾਂਵਦੇ ਹਨ (ਗੁਰੂ ਜੀ)। [5]ਇਕੋ ਵੇਰ ਰੱਜ ਜਾਵਣ। [6]ਸੋਨੇ ਦੀ ਡੰਡੀ ਵਾਲਾ ਪੱਖਾ। [7]ਸਵਾਨ ਸੂਰਮੇ। [8]ਬਹੁਤੇ ਇਕੱਠੇ ਹੋ ਹੋਕੇ।

ਬੜੁਕ ਹੀ ਅਚਲ[1] ਸਿਧਾਏ। ਆਦਿ ਮੋਹਰੀ ਦਾਤੂ ਆਏ। ਗੁਰੁ ਥਲ ਚਹਿਤਿ ਬਿਲੋਕਨਿ ਸਾਰੇ। ਗਏ ਚੌਪ੍ਰ ਚਿਤ ਗੁਰੁ ਪਿਛਾਰੇ॥੪੪॥ ਜਾਇ ਪਹੁੰਚੇ ਦਰਸ਼ਨ ਕਰਸੋ। ਬੰਦਨ ਕੀਨਿ ਧਰਨਿ ਸਿਰ ਧਰਸੋ। ਪੰਚਾਮ੍ਰਿੱਤ[2] ਅਧਿਕ ਕਰਿਵਾਇ। ਗੁਰੁ ਅਰਪਨਿ ਕਰਿ ਸਰਬ ਛਕਾਇ॥੪੫॥ ਸੁਨੀ ਬਿਲਾਵਲ ਚੌਂਕੀ ਤਹਾਂ। ਸਭਾ ਬਿਸਾਲ ਲਗੀ ਦੁਤਿ ਮਹਾਂ[3]। ਖਰੋ ਹੋਇ ਅਰਦਾਸ ਕਰਾਈ। ਬਹੁਰ ਪਾਲਕੀ ਚਢੇ ਗੁਸਾਈਂ॥੪੬॥ ਸਾਂਈ-ਦਾਸ ਨਿਕਟਿ ਤਿਸ ਬੈਰੀ। ਬੂਝਿ ਕਥਾ ਸ਼੍ਰੀ ਨਾਨਕ ਕੇਰੀ। 'ਕਿਸਿ ਕਾਰਨ ਤੇ ਇਸਿ ਥਲ ਆਏ?'। ਸ਼੍ਰੀ ਹਰਿਗੋਵਿੰਦ ਸਰਬ ਬਤਾਏ॥੪੭॥ 'ਗੋਰਖਾਦਿ ਇਹ ਸਿੱਧਨਿ ਥਾਨਾ। ਤਿਨਿ ਢਿਗ ਮੇਲਾ ਲਗਹਿ ਮਹਾਨਾ। ਤਿਨਿ ਕੋ ਮਾਨ ਹਾਨ ਹਿਤ[4] ਆਏ। ਪਿਖਿ ਸਿੱਧਨਿ ਨਿਜ ਸ਼ਕਤਿ ਦਿਖਾਏ॥੪੮॥ ਸ਼੍ਰੀ ਨਾਨਕ ਨਿਜ ਅਜ਼ਮਤਿ ਸੰਗ। ਕਰੇ ਜ਼ੋਰ, ਜੀਤੇ, ਮਦ ਭੰਗ[5]। ਪਰੇ ਚਰਨ ਪੁਨ ਅਰੇ ਨ ਕੈਸੇ। ਮਹਾਂ ਮਤੰਗ ਸ਼ੇਰ ਸੰਗਿ ਜੈਸੇ॥ ੪੯॥ ਤਬਿ ਕੋ ਇਹ ਉੱਤਮ ਇਸਥਾਨਾ। ਜਿਸਿ ਦਰਸੇ ਫਲ ਹੋਤਿ ਮਹਾਨਾ'। ਏਵ ਸੁਨਾਵਤਿ ਪਹੁੰਚੇ ਡੇਰੇ। ਰਾਮੇ ਸੁਨਿ[6] 'ਆਏ ਇਸ ਬੇਰੇ'॥ ੫੦॥ ਤਾਤਕਾਲ ਨਿਜ ਸਦਨ ਬੁਲਾਏ। ਭਲੀ ਭਾਂਤਿ ਭੋਜਨ ਤ੍ਰਿਪਤਾਏ। ਇਸੀ ਰੀਤਿ ਬੀਤੇ ਦਿਨ ਤੀਨ। ਨਿਕਟਿ ਨਿਕਟਿ ਸੰਗਤ ਸੁਨਿ ਲੀਨਿ॥ ੫੧॥ 'ਨੰਦਨ ਬਨਾਹਨਿ ਗੁਰੁ ਪੁਰਿ ਆਏ[7]'। ਦਰਸ਼ਨ ਹੇਤ ਸਕਲ ਹੀ ਧਾਏ। ਜਥਾ ਸ਼ਕਤਿ ਭੇਟਨਿ ਕੋ ਦੇਤਿ। ਬੰਦਤਿ ਨੇਤ੍ਰ ਸਫਲ ਕਰਿ ਲੇਤਿ॥੫੨॥ ਤ੍ਰੈ ਦਿਨ ਸੰਗਤਿ ਆਵਤਿ ਰਹੀ। ਕਰਿ ਅਰਦਾਸ ਕਾਮਨਾ ਲਹੀ। ਅਤਿ ਉਤਸਵ ਲਖਿ ਸਭਿ ਬਿਸਮਾਏ। ਮਨਹੁ ਅਨੰਦ ਰੂਪ ਸਮੁਦਾਏ॥ ੫੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸ਼੍ਰੀ ਗੁਰਦਿੱਤਾ ਬਜਾਹਾਂ' ਪ੍ਰਸੰਗ ਬਰਨਨੰ ਨਾਮ ਸਸ਼ਠੀ ਅੰਸੁ॥ ੬੦॥

੬੧. [ਭਾਈ ਸਿਹਰਾ]।

ਦੋਹਰਾ॥ ਦਿਨ ਚੌਥੇ ਮਹਿੰ ਚਲਨਿ ਕੋ ਸ਼੍ਰੀ ਸਤਿਗੁਰੁ ਫੁਰਮਾਇ। ਨਰ ਨਾਰੀ ਸੁਨਿ ਦੁਖਿਤ ਚਿਤ 'ਪੁਨ ਇਮਿ ਕਿਮਿ ਦਰਸਾਇ[8]॥੧॥ ਚੌਪਈ॥

---

[1]ਬਾਤਾਂ ਕਰਦੇ ਅਚਲ ਵਟਾਲੇ (ਗੁਰ ਅਸਥਾਨ)। [2]ਕੜਾਹ ਪ੍ਰਸ਼ਾਦ। [3]ਬੜੀ ਸੋਭ ਰਹੀ ਸੀ। [4]ਹੰਕਾਰ ਨਾਸ਼ ਕਰਨ ਵਾਸਤੇ। [5]ਅਧੀਨ ਕੀਤੇ ਤੇ ਜਿੱਤਕੇ ਹੰਕਾਰ ਨਾਸ਼ ਕੀਤਾ। [6]ਰਾਮੇ ਨੇ ਸੁਣਿਆਂ ਕਿ। [7](ਵਟਾਲੇ) ਪੁਰ ਵਿਚ ਗੁਰੂ ਜੀ ਆਏ ਹਨ। [8]ਫਿਰ ਇਸ ਤਰ੍ਹਾਂ ਦੇ (ਭਾਵ ਆਪਣੇ ਨਗਰ ਵਿਚ) ਦਰਸ਼ਨ ਕਿਵੇਂ ਹੋਣਗੇ?

ਦੇਸ਼ ਬਿਦੇਸ਼ਨਿ ਕੇ ਜਿਨਿ ਭਾਈ[1]। ਦਰਸ਼ਨ ਹੇਤ ਅਏ ਸਮੁਦਾਈ[2]। ਹੋ ਅਲਿ! ਸੋ ਹਮਰੇ ਪੁਰਿ ਆਏ। ਧੰਨ ਭਾਗ ਇਨ ਕੇ* ਲਖਿ ਪਾਏ ॥੨॥ ਰਾਮੇ ਕੀ ਤਨੁਜਾ ਬਡਭਾਗਨਿ। ਗੁਰੁ ਸੁਤ ਤੇ ਜੋ ਭਈ ਸੁਹਾਗਨਿ। ਤਿਹ ਸਬੰਧ ਤੇ ਹਮ ਭੀ ਧੰਨ। ਤੀਨ ਦਿਵਸ ਗੁਰ ਪਿਖੇ ਪ੍ਰਸੰਨ[3]॥੩॥ਇੱਤਯਾਦਿਕ ਕਹਿ ਕਹਿ ਉਤ ਸਾਹੀ। ਆਇ ਮਿਲੀ ਰਾਮੇ ਘਰ ਮਾਂਹੀ। ਕਰਨਿ ਬਿਦਾ ਕੋ ਗੁਰੁ ਬੁਲਾਏ। ਸ਼ੁਭ ਆਸਨ ਪਰਿ ਊਚ ਬਿਠਾਏ ॥ ੪ ॥ ਦਾਜ ਸਮਾਜ ਸਰਬ ਲੈ ਆਵਾ। ਦਿਖਰਾਵਤਿ ਤ੍ਰਿਸਿ ਥਾਨ ਟਿਕਾਵਾ। ਨਿਜ ਤਨੁਜਾ ਨੇਤੀ† ਲੈ ਆਵਾ। ਕਰਿ ਸੰਕਲਪ ਸਰਬ ਅਰਪਾਵਾ ॥੫॥ ਬਸਤ੍ਰ ਬਿਭੂਖਨ ਬਾਸਨ ਬ੍ਰਿੰਦ।ਬੋਲਯੋ ਰਾਮਾ ਦ੍ਵੈ ਕਰ ਬੰਦਿ।"ਤੁਮਰੇ ਸੁਤ ਕੀ ਸੇਵਾ ਹੋਤ। ਇਕਿ ਦਾਸੀ ਮੈਂ ਦਈ ਨਿਕੇਤ ॥ ੬ ॥ ਅਪਰ ਨਹੀਂ ਮੁਝ ਤੇ ਬਨਿ ਆਈ।ਰਾਖਹੁ ਲਾਜ ਜਾਨਿ ਅਪਨਾਈ। ਬਿਰਦ ਗ਼ਰੀਬ ਨਿਵਾਜਾ ਤੁਮਾਰਾ। ਸਮ ਨ ਪਾਇ ਖੋਜਿਯ ਜਗ ਸਾਰਾ[4] ॥ 7 ॥ ਸ਼੍ਰੀ ਹਰਿ ਗੋਵਿੰਦ ਧੀਰਜ ਦੀਨਿ। 'ਸਾਧੁ ਸਾਧੁ, ਪੁਨ ਨੰਮ੍ਰੀ ਕੀਨਿ[5]'। ਇਮਿ ਕਹਿ ਕਰਿ ਬਾਹਰਿ ਕੋ ਆਏ। ਚਢਨਿ ਹੇਤ ਤੁਰਾਰੀ ਕਰਿਵਾਏ ॥੮॥ ਨੇਤੀ ਡੋਰੇ ਬਿਖੈ ਬਿਠਾਈ। ਮਿਲਿਨਿ ਹੇਤਿ ਤ੍ਰਿਯ ਬਾਹਰਿ ਆਈ। ਤਨੁਜਾ ਸੋਂ ਮਿਲਿ ਮਿਲਿ ਸੁਖਦੇਈ[6]। ਅਨਿਕ ਪ੍ਰਕਾਰਨਿ ਸਿੱਖਯਾ ਦੇਈ ॥ ੯ ॥ ਬਿਰਹ ਹੋਨਿ ਤੇ ਅੱਸ਼ੁ ਮੋਚਿਤਿ[7]। ਮੰਗਲ ਸਮੈ ਜਾਨਿ ਸੰਕੋਚਤਿ। ਸਭਿ ਅਬਲਾ ਨਿਜ ਗਰੇ ਲਗੌਵੈਂ। 'ਥਿਰੁ ਸੁਹਾਗ' ਆਸ਼ਿਖਾ ਅਲਾਵੈਂ ॥ ੧੦ ॥ ਆਗੈ ਡੋਰੇ ਕੋ ਕਰਿ ਲਿੱਤਾ। ਗਮਨੈ ਪਾਛੈ ਸ਼੍ਰੀ ਗੁਰਦਿੱਤਾ। ਦੋਨਹੁ ਪਰ ਧਨ ਕੋ ਬਰਖਾਵੈਂ। ਜਨੁ ਊਨਵਿ ਘਨ ਬੂੰਦ ਗਿਰਾਵੈਂ ॥ ੧੧ ॥ ਸਭਿ ਬਿਧਿ ਬਾਜੇ ਬਜਤਿ ਅਗਾਰੀ। ਚਲੇ ਸੁਧਾਸਰ ਪੰਥ ਮਝਾਰੀ। ਕੋਤਿਕ ਨਰ ਸੋਂ ਆਵਤਿ ਰਾਮਾ। ਏਕ ਕੋਸ ਪਹੁੰਚਨੋ ਤਜਿ ਧਾਮਾ ॥ ੧੨ ॥ ਦੇ ਧੀਰਜ ਸਤਿਗੁਰ ਤਬਿ ਮੋਰੇ। ਬੰਦੇ ਚਰਨ ਕਮਲ ਕਰ ਜੋਰੇ। ਗਮਨੇ ਮਾਰਗ ਸਹਤ ਬਰਾਤੀ। ਗਏ ਪ੍ਰਥਮ ਆਏ ਤਿਸਿ ਭਾਂਤੀ[8] ॥ ੧੩ ॥ ਏਕਿ ਨਿਸਾ ਬਸਿ ਕੈ ਮਗ ਮਾਂਹੀ।

---

[1]ਦੇਸ਼ ਵਿਦੇਸ਼ਾਂ ਦੇ (ਸਿੱਖ) ਜਿਨ੍ਹਾਂ (ਗੁਰੂ ਸਾਹਿਬਾਂ) ਦੇ। [2]ਦਰਸ਼ਨ ਵਾਸਤੇ ਕੱਠੇ ਹੋਕੇ ਆਉਂਦੇ ਹਨ। [3]ਰਾਮੇ ਦੇ ਪਰਵਾਰ ਦੇ। [4]ਦਰਸ਼ਨ ਕਰਕੇ ਪ੍ਰਸੰਨ ਹੋਏ ਹਾਂ। [5]ਜੇ ਸਾਰਾ ਜਗਤ ਭਾਲੀਏ। [6](ਇੰਨਾ ਦੇ ਕੋ) ਫੇਰ ਤੂੰ ਨਿੰਮ੍ਰਤਾ ਕੀਤੀ ਹੈ, ਸ਼ਾਬਾਸ਼ ਸ਼ਾਬਾਸ਼। [7]ਨੇਤੀ ਜੀ ਦੀ ਮਾਤਾ। [8]ਹੰਝੂ ਕੇਰਦੀ ਹੈ। [9]ਜਿਵੇਂ ਪਹਿਲੋਂ ਗਏ ਸਨ ਤਿਸੇ ਤਰ੍ਹਾਂ ਆਏ।

*ਪਾ:—ਹਮਰੇ। †ਪਾ:—ਤੁੰਹੀ।

ਆਵਤਿ ਭੇ ਅਪਨੇ ਪੁਰਿ ਪਾਹੀ। ਪੂਰਬ ਗਯੋ[1], ਜਾਇ ਸੁਧਿ ਦੀਨਿਸਿ। ਸੁਨਿ ਰੰਗਾਦਿਕ ਆਨੰਦ ਕੀਨਿਸਿ ॥੧੪॥ ਸਕਲ ਮੇਲਿ ਕੀ ਅਬਲਾ ਜੋਈ। ਸੁਨ ਆਗਵਨ ਤਮਾਰ ਭੀ ਤੋਈ। ਡੇਰੇ ਸਹਤ ਸੁ ਦ੍ਵਾਰ ਅਗਾਰੇ। ਗੁਰੁ ਸੁਤ ਆਯਹੁ ਸਰਬ ਨਿਹਾਰੇ[2] ॥੧੫॥ ਪਿਖਿ ਦਮੋਦਰੀ ਪੁਤ੍ਰ ਸੁਨੁਖਾ[3]। ਮਨਹੁ ਕਲਪਤਰੁ ਲਹਯੋ[4] ਅਦੁਖਾ। ਬਾਰਿ ਬਾਰਿ ਬਾਰੀ ਬਰ ਬਾਰਾ[5]। ਭਲੀ ਰੀਤਿ ਲੇ[6] ਸਦਨ ਮਝਾਰਾ ॥੧੬॥ ਝੇਰੀ ਪਾਇ ਦਰਥ ਕੀ ਥਾਤੀ। ਪਿਖਤਿ ਸਨੁਖਾ ਸੀਤਲ ਛਾਤੀ : ਪੋਤ੍ਰ ਬਧੂ[7] ਕੋ ਰੀਗਾ ਹੇਰਾ। ਮੁਦਿਤ ਮਹਾਂ ਧਨ ਦੀਨਿ ਬਡੇਰਾ ॥੧੭॥ ਆਇ ਨਾਨਕੀ ਅਰੁ ਮਰਵਾਹੀ। ਪਿਖਿ ਪਿਖਿ ਧਨ ਦੇ ਸਰਬ ਸਰਾਹੀ। ਅਪਰ ਮੇਲਿ ਕੀ ਅਬਲਾ ਸਾਰੀ। ਦੇਤਿ ਦਰਥ ਗਨ ਬਧੂ ਨਿਹਾਰੀ ॥੧੮॥ ਸ਼੍ਰੀ ਹਰਿਗੋਵਿੰਦ ਸਹਤ ਬਰਾਤਿ। ਆਰੀ ਕਰਿ ਗੁਰਦਿੱਤਾ ਤਾਤ। ਗਏ ਪ੍ਰਸਾਦਿ ਲਏ ਦਰਬਾਰ। ਪੌਰ ਦਰਸ਼ਨੀ ਬੰਦਨ ਧਾਰਿ ॥ ੧੯ ॥ ਸ਼੍ਰੀ ਹਰਿਮੰਦਰ ਬੰਦਨ ਕਰਿਕੈ। ਚਾਰਹੁੰ ਕਰੀ ਪ੍ਰਕਰਮਾ ਫਿਰਿ ਕੈ। ਅੰਤਰਿ ਪ੍ਰਵਿਸ਼ੇ ਬ੍ਰਿੱਧ ਨਿਹਾਰਾ[8]। ਨਮੋ ਕਰਤਿ ਸਭਿ ਕੁਸ਼ਲ ਉਚਾਰਾ ॥ ੨੦ ॥ ਖਰੇ ਹੋਇ ਅਰਦਾਸ ਬਖਾਨੀ। ਪੁਨ ਪ੍ਰਸਾਦਿ ਬਰਤਾਵਨਿ ਠਾਨੀ। ਤਖਤ ਅਕਾਲ ਬੈਠਿਗੇ ਆਇ। ਮਿਲਿ ਗੁਰਦਾਸ ਨਮੋ ਜੁਤਿ ਗਾਇ[9] ॥੨੧॥ ਕਹਯੋ ਮਸੰਦਨਿ ਸੋਂ ਗੁਰੁ ਤਬੈ। 'ਸੁਧਿ ਲਿਹੁ ਨਰ ਬਰਾਤਿ ਜੋ ਸਬੈ। ਖਾਨਾ ਦਾਨਾ ਦੇਹੁ ਸੰਭਾਰਿ। ਜਥਾ ਜੋਗ ਸਭਿ ਕੋ ਨਿਰਧਾਰਿ' ॥੨੨॥ ਉਠਿ ਕਰਿ ਨਿਜ ਮਹਿਲੀਂ ਗੁਰੁ ਗਏ। ਸੰਧਯਾ ਸੂਰ ਅਥਯੋ ਤਮ ਭਏ[10]। ਤਬਿ ਰੰਗਾ ਸਗਰੋ ਪਰਵਾਰ। ਸਹਤ ਮੇਲਿ ਸਭਿ ਕਰਿਕੈ ਤਮਾਰਿ ॥ ੨੩ ॥ ਜਾਇ ਕਰੀ ਬੰਦਨ ਹਰਿਮੰਦਰ। ਦੀਨਿ ਪ੍ਰਦਛਨਾ ਫਿਰਿ ਸਭਿ ਸੁੰਦਰਿ[11]। ਧਰਿ ਅਕੋਰ ਪੁਨ ਮੁਰਿ ਕਰਿ ਆਈ। ਗਾਵਤਿ ਗੀਤਨਿ ਦੇਤਿ ਵਧਾਈ॥੨੪॥ਖਾਨ ਪਾਨ ਪੁਨ ਕਰਿ ਸਮੁਦਾਈ। ਸੁਪਤਿ ਜਥਾ ਸੁਖ ਰਾਤਿ ਬਿਤਾਈ। ਪੰਚ ਦਿਵਸ ਇਸ ਰੀਤਿ ਬਿਤਾਏ। ਮੇਲਿ ਚਲਨਿ ਘਰ ਕੋ ਅਕੁਲਾਏ ॥੨੫ ॥ ਕਹਿੰ ਲਗਿ ਗਿਨੀਯਹਿ ਨਾਮ

---

[1]ਪਹਿਲੋਂ ਕਿਆ (ਕੋਈ ਸਿੱਖ)। [2]ਸਭਨਾਂ ਨੇ ਦੇਖਿਆ। [3]ਨੂੰਹ ਪੁੱਤ੍ਰ ਨੂੰ। [4]ਮਿਲਿਆ ਹੈ। [5]ਬਾਰ ਬਾਰ ਸ੍ਰੇਸ਼ਟ ਜਲ ਵਾਰਿਆ। [6]ਲੈ ਗਏ। [7]ਪੋਤ੍ਰੇ ਨੂੰਹ। [8]ਬਾਬਾ ਬੁੱਢਾ ਜੀ ਨੂੰ ਦੇਖਿਆ। [9]ਬੰਦਨਾ ਸਹਤ (ਸਖ ਅਨੰਦ) ਕਹੀ। [10]ਸੂਰਜ ਡੁਬਿਆ, ਅੰਧੇਰਾ ਹੋਇਆ। [11]ਸੁੰਦਰ (ਹਰਿਮੰਦਿਰ ਜੀ ਦੀ)। (ਅ) ਸੁੰਦਰ (ਇਸਤ੍ਰੀਆਂ ਨੇ)।

ਜੁ ਸਾਰੋਜਥਾ ਜੋਗ ਸਭਿਦੇ ਅਧਿਕਾਰੇ[1]।ਦਾਨ ਮਾਨ ਸੋਂ ਕਰੇ ਬਿਸਰਜਨ। ਨਿਜ ਨਿਜ ਘਰ ਗਮਨੇ ਹਰਖਤਿ ਮਨ ॥ ੨੬ ॥ ਮਉ, ਖਜੂਰ, ਡੱਲੇ, ਮੰਡਮਾਲੀ। ਗੋਇੰਦਵਾਲ ਸੁ ਮੇਲਿ ਬਿਸਾਲੀ। ਸੁਜਸੁ ਕਰਤਿ ਨਿਜ ਨਿਜ ਘਰਿ ਗਏ। 'ਉਤਸਵ ਅਧਿਕ ਬਨਾਹ ਮਹਿੰ ਭਏ' ॥ ੨੭ ॥ ਰਾਮੋ ਸਹਤ ਸੁ ਸਾਂਈਦਾਸ। ਨਹਿੰ ਗਮਨਜੋ ਰਹਿ ਸਤਿਗੁਰੁ ਪਾਸਿ। 'ਕੇਤਿਕ ਦਿਨ ਹੌਂ ਦਰਸ਼ਨ ਕਰੌਂ। ਨਹੀਂ ਜਾਨਿ ਘਰ ਇੱਛਾ ਧਰੌਂ' ॥ ੨੮ ॥ ਹੁਇ ਪ੍ਰਸੰਨ ਪ੍ਰੇਮੀ ਬਡ ਜਾਨਾ। ਗੁਰ ਨਿਜ ਨਿਕਟਿ ਰਾਖਿ ਥੈਠਾਨਾ।

ਮਿਹਰਾ ਨਾਮ ਸਿੱਖ ਇਕਿ ਗੁਰੁ ਕਾਬਸਹਿ ਬਕਾਲੇ ਪ੍ਰੇਮੀ ਉਰ ਕਾ ॥੨੯॥

ਤੀਰ ਬਿਪਾਸਾ ਕੇ ਸ਼ੁਭ ਗ੍ਰਾਮ। ਸੋ ਆਯੋ ਸਿਮਰਤਿ ਸਤਿਨਾਮ। ਉਤਸਵ ਬਨਾਹ ਬਿਖੈ ਹਰਖਾਏ। ਮੇਲਿ ਵਿਸਾਖੀ ਕੋ ਸਮੁਦਾਏ ॥ ੩੦ ॥ ਮਿਹਰੇ ਜਥਾ ਸ਼ਕਤਿ ਕਰ ਲੀਨਿਭੇਟ ਗੁਰੁ ਆਗੈ ਧਰਿ ਦੀਨਿ। ਮਸਤਕ ਟੇਕਤਿ ਗੁਰੁ ਬਖਾਨੀ[2]। 'ਮੋਹਿ ਭਾਵਨਾ ਪੁਰਹੁ ਮਹਾਨੀ ॥ ੩੧ ॥ ਸੁੰਦਰ ਸਦਨ ਸੁਧਾਰਨਿ ਕਰੇ। ਤਿਨਿ ਮਹੁੰ ਚਰਨ ਆਪ ਕੋ ਫਿਰੇ। ਮਾਤਾ ਗੰਗ ਸੰਗਿ ਚਲਿ ਆਵੈਂ। ਇਮਿ ਦੇਖਨਿ ਮਮ ਚਿਤ ਲਲਚਾਵੈ' ॥ ੩੨ ॥ ਸੁਨਿ ਕਰਿ ਸ਼੍ਰੀ ਸਤਿਗੁਰੁ ਬਖਾਨਾ। 'ਜੋ ਕਰਿ ਪ੍ਰੇਮ ਮਨੋਰਥ ਠਾਨਾ। ਕਮੋਂ ਨ ਹੋਹਿ ਪੂਰਨ ਮਨ ਜਾਨਹੁ। ਅਸ ਹੁਇ ਸਮੋ, ਪ੍ਰਤੀਖਨ ਠਾਨਹੁ[3]' ॥੩੩॥ ਸੁਨਿ ਗੁਰੁ ਤੇ ਆਇਸੁ ਕੋ ਲੀਨਿ। ਗਮਨਜੋ ਸ਼੍ਰੀ ਗੰਗਾ ਘਰ ਚੀਨਿ। ਪੌਤ੍ਰ ਬਨਾਹ ਤੇ ਹਰਖਤਿ ਹੋਈ। ਵਧੀ ਬੋਲ ਗੁਰੁ ਬਚ ਫੁਰਿ ਸੋਈ ॥ ੩੪ ॥ ਮਿਹਰੇ ਅੱਗੂ ਉਪਾਇਨਿ ਧਰੀ। ਹਾਥ ਜੋਰਿ ਅਭਿਬੰਦਨ ਕਰੀ। ਅਤਿ ਪ੍ਰਸੰਨ ਹੁਇ ਬੂਝਨਿ ਠਾਨਾ। ਮਾਤ ਗੰਗ[4] 'ਆਨੰਦ ਮਹਾਨਾ?' ॥੩੫॥ ਸੁਨਿ ਮਿਹਰੇ ਬਿਨਤੇ ਨਿਜ ਭਾਖਾ। 'ਮਨ ਮੇਰੇ ਅਸ ਹੈ ਅਭਿਲਾਖਾ। ਸ਼੍ਰੀ ਹਰਿ ਗੋਵਿੰਦ ਲੈਕਰਿ ਨਾਲ। ਘਰ ਦਰਸ਼ਨ ਦੇ ਕਰਹੁ ਨਿਹਾਲ ॥ ੩੬ ॥ ਸੁੰਦਰ ਮੰਦਿਰ ਮੈਂ ਬਨਿਵਾਏ। ਦਰਬ ਅਧਿਕ ਹੀ ਤਿਨਿ ਪਰ ਲਾਏ। ਬਸਨੋ ਨਹੀਂ ਮੈਂ ਅੰਤਰਿ ਭਾਂਹਿ। ਨਏ ਹੇਰਿ ਮਨ ਉਪਜੀ ਚਾਹਿ ॥੩੭॥ ਪ੍ਰਥਮ ਗੁਰੁ ਕੇ ਪਦ ਅਰਬਿੰਦ। ਬਿਚਰਹਿੰ ਸਦਨ, ਹੋਤਿ ਆਨੰਦ। ਬਿਨੈ ਭਨੀ ਇਹ, ਗੁਰੁ ਅਗਾਰੀ। ਤਉ ਸਹਾਇਤਾ ਚਹੌਂ ਤੁਮਾਰੀ ॥੩੮॥ ਕਹਿ ਕਰਿ ਆਪ ਤੁਮਾਰਿ

[1]ਜੋ ਜੋ ਜਿਸ ਦੇ ਅਧਿਕਾਰ ਸੀ। [2]ਗੁਰੂ ਜੀ ਨੂੰ ਕਹੀ। [3]ਐਸਾ ਸਮਾਂ ਆਵੇਗਾ, (ਤੁਸੀਂ) ਉਡੀਕ ਕਰੋ। [4]ਮਾਤਾ ਗੰਗਾ ਜੀ ਨੇ ਪੁਛਿਆ।

ਕਰਿਵਾਵਹੁ। ਏਕਿ ਬਾਰਿ ਤਿਸਿ ਘਰ ਪਗ ਪਾਵਹੁ। ਸਫਲ ਕਰਹੁ ਬਨਿਬੋ ਤਿਨਿ ਸੁੰਦਰ[1]। ਇਕਿ ਦੁਇ ਨਿਸਾ ਬਾਸ ਕਰਿ ਅੰਦਰਿ[2] ॥ ੩੯ ॥ ਸੁਨਿ ਗੰਗਾ ਮਿਹਰੇ ਸੰਗਿ ਕਹਜੋ। 'ਉਤਸਵ ਬਨਾਹ ਕੋਰਿ ਹੁਇ ਰਹਜੋ। ਅਬਿ ਤੌ ਜਾਨੋ ਬਨੈ ਨ ਕੋਈ। ਕੋ ਦਿਨ ਬਿਤਹਿੰ ਨਿਹਾਰੈਂ ਸੋਈ ॥੪੦॥ ਸ਼੍ਰੀ ਹਰਿਗੋਵਿੰਦ ਕੋ ਲੇ ਸੰਗਿ। ਆਇ ਪਹੁਚਹਿੰ ਸਦਨ ਉਤੰਗ[3]। ਨਹਿੰ ਸੰਸੈ ਇਸਿ ਮਹਿੰ ਕਿਮਿ ਜਾਨਹੁ। ਅਬਿ ਤੂੰ ਅਪਨੇ ਧਾਮ ਪਯਾਨਹੁ'॥੪੧॥ ਸੁਨਿ ਗੰਗਾ ਤੇ ਧੀਰਜ ਕੀਨਿ। ਮਿਹਰੇ ਸਦਨ ਪਯਾਨਾ ਲੀਨਿ। ਨਿਸ-ਦਿਨ ਚਿਤਵਹਿ ਆਵਨਿ ਗੁਰੁ ਕੋ। ਬਿਨੁ ਦਰਸ਼ਨ ਤੇ ਸੁਖ ਨਹਿੰ ਉਰ ਕੋ ॥ ੪੨ ॥ ਭੋਜਨ ਅਲਪ ਨੀਂਦ ਨਹਿੰ ਆਵੈ। ਗਿਨਤੀ ਗੁਰ ਆਗਵਨ ਗਿਨਾਵੈ[4]। ਇਕਿ ਦਿਨ ਮਾਤ ਗੰਗ ਸੁਤ ਹੇਰਾ। ਮਿਹਰੇ ਹੋਤਿ[5] ਕਹਜੋ ਤਿਸਿ ਬੇਰਾ ॥੪੩॥'ਹੇ ਸੁਤ! ਸਿੱਖ ਜੁ ਬਸਹਿ ਬਕਾਲੇ। ਅਭਿਲਾਖਤਿ ਘਰ ਬਿਖੈ ਬਿਸਾਲੇ। ਅਧਿਕ ਪ੍ਰੇਮ ਤੇ ਕਹਿ ਕਰਿ ਗਯੋ। ਤੁਮ ਆਗਵਨਿ ਚਿਤਹਿ[6] ਬਸਿ ਭਯੋ[7]' ॥੪੪॥ ਸ਼੍ਰੀ ਗੁਰੁ ਸਭਿ ਗਤਿ ਕੋ ਮਨ ਜਾਨਾ। ਕਹਜੋ ਮਾਤ ਕੋ ਬਚ ਮਨ ਮਾਨਾ। 'ਤੁਮ ਸਮੇਤਿ ਹਮ ਚਲਹਿੰ ਤਿਵਾਈ। ਦੁਇ ਤ੍ਰੈ ਨਿਸਾ ਬਸਹਿੰ ਤਹਿੰ ਜਾਈ' ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਮਿਹਰੇ ਕੋ ਪ੍ਰਯੰਗ ਕਰਨਨੰ ਨਾਮ ਦ੍ਵਿਖ ਸਮਾਪਤੀ ਅੰਸੁ ॥ ੬੧ ॥

੬੨. [ਮਾਤਾ ਗੰਗਾ ਪ੍ਰਲੋਕ]।

ਦੋਹਰਾ ॥ ਸੁਨਿ ਕਰਿ ਬਚ ਇਮਿ ਮਾਤ ਕੋ ਸ਼੍ਰੀ ਗੁਰੁ ਹਰਿ ਗੋਵਿੰਦ। ਮਾਨਤਿ ਭੇ ਸਭਿ ਜਾਨਿ ਕੈ ਹੋਹਿ ਭਵਿੱਖਜਤਿ ਬ੍ਰਿੰਦ[8] ॥ ੧ ॥ ਚੌਪਈ ॥ 'ਹੋਤਿ ਪ੍ਰਭਾਤਿ ਕਰਹਿੰ ਸਭਿ ਭਜਾਰੇ। ਚਲਹਿੰ ਬਕਾਲੇ ਸੰਗਿ ਤੁਮਾਰੇ'। ਇਮਿ ਕਹਿ ਸੁਪਤੇ ਰਾਤਿ ਬਿਤਾਈ। ਜਾਗੇ ਦਯਾ ਸਿੰਧੁ ਗੋਸਾਈਂ ॥ ੨ ॥ ਸੌਚ ਸ਼ਨਾਨ ਧਯਾਨ ਕੋ ਠਾਨੇ। ਦਿਨਕਰ ਚਢੇ ਚਢਨਿ ਲਲਚਾਨੇ[9]। ਸਭਿ ਪਰਵਾਰ ਸਦਨ ਹੀ ਰਾਖਿ। ਹਯ ਮੰਗਵਾਇਸਿ ਚਲਿਬੇ ਕਾਂਖਿ[10] ॥ ੩ ॥ ਕੁਛ ਸਿਖ ਸੁਭਟ ਸੰਗਿ ਲੈ ਨਾਥ। ਗੰਗ ਮਾਤ ਕੇ ਚਾਲੇ ਸਾਥਿ। ਸ਼੍ਰੀ ਹਰਿਮੰਦਰ ਬੰਦਨ ਕਰਿ ਕੈ। ਗਮਨਿ ਬਕਾਲੇ ਦਿਸ਼ਾ ਨਿਹਰਿਕੈ ॥੪ ॥ ਸਨੇ ਸਨੇ ਮਗ ਉਲੰਘਜੋ ਸਾਰੋ। ਜਾਇ ਬਕਾਲੇ ਗ੍ਰਾਮ ਨਿਹਾਰੋ। ਸਾਈਂਦਾਸ ਸੰਗਿ ਬਚ

[1]ਤਿਨ੍ਹਾਂ ਮਕਾਨਾਂ ਦਾ ਸੁੰਦਰ ਬਣਨਾ। [2](ਤੇਰੇ) ਉੱਚੇ ਭਾਵ ਸ੍ਰੇਸ਼ਟ ਘਰ ਵਿਚ। [3]ਗੁਰੂ ਜੀ ਦੇ ਆਵਣ ਦੀ ਗਿਣਤੀ ਗਿਣਦਾ ਹੈ। [4]ਮਿਹਰੇ ਦੇ (ਘਰ ਜਾਣ) ਵਾਸਤੇ। [5]ਚਿਤਵਦਾ ਹੈ। [6](ਪ੍ਰੇਮ) ਵਸੀ ਹੋਇਆ। (ਅ) (ਸਾਡੇ) ਵਸਣ ਵਾਸਤੇ। [7]ਸਾਰੀ ਭਵਿੱਖਜਤ ਵਿਚ ਜੋ ਹੋਣੀ ਹੈ। [8]ਸੂਰਜ ਚੜ੍ਹੇ ਚੜ੍ਹਨਾ ਚਾਹਿਆ। [9]ਚੱਲਣ ਦੀ ਇੱਛਾ ਕਰਕੇ।

ਕਹਨੋ। 'ਇਹ ਸਥਾਨ ਆਗੇ ਜੋ ਲਹਨੋ ॥ ੫ ॥ ਪਹੁੰਚਨਿ ਉਚਿਤ ਇਹੀ ਲਖਿ ਲੀਜੈ। ਕੇਤਿਕ ਦਿਨ ਥਾਸਾ ਇਤਿ ਕੀਜੈ'। ਮਿਹਰੋ ਸੁਨਨੋ ਗੁਰੂ ਚਲਿ ਆਏ। ਮਾਤਾ ਗੰਗਾ ਸੰਗਹਿ ਲਯਾਏ' ॥ ੬ ॥ ਹਰਖਤਿ ਗਮਨਨੋ ਲੈਨਿ ਅਗਾਰੀ। ਆਇ ਮਿਲਨੋ ਬੰਦਨ ਪਦ ਧਾਰੀ। ਸਤਿਗੁਰੁ ਕੁਸ਼ਲ ਬੂਝਿ ਤਿਹ ਸੰਗਾ। 'ਦਯਾ ਆਪਿ ਕੀ ਸੁਖ ਸਰਬੰਗ[1]' ॥ ੭ ॥ ਪੁਨ ਮਾਤਾ ਕੇ ਚਰਨੀ ਪਰਨੋ। 'ਗੁਰੁ ਚਿਤਿ ਆਵਹਿੰ' ਆਸ਼ਿਖ ਰਰਨੋ[2]। ਮੁਦਿਤਿ ਰਿਦੇ ਲੈ ਪੁਰੀ ਸਿਧਾਰਾ। ਜਹਾਂ ਨਵੀਨ ਨਿਕੇਤ ਉਸਾਰਾ ॥ ੮ ॥ ਤਹਿੰ ਆਛੋ ਪਰਯੰਕ ਛਸਾਵਾ। ਸੁੰਦਰ ਆਸਤਰਨ ਸੋਂ ਛਾਵਾ[3]। ਕਹਿ ਸਤਿਗੁਰੁ ਸੋਂ ਤਹਾਂ ਉਤਾਰੇ। ਸਭਿ ਪਰਵਾਰ ਬੰਦਨਾ ਧਾਰੇ ॥ ੯ ॥ ਖਾਨ ਪਾਨ ਨੀਕੇ ਕਰਿਵਾਇਸਿ। ਸਰਬ ਸੇਵ ਤੇ ਗੁਰੂ ਰਿਝਾਇਸਿ।ਤੀਨਿ ਦਿਵਸ ਗੁਰੁ ਤਹਾਂ ਬਿਤਾਏ। ਕਰਤਿ ਟਹਿਲ ਕੋ ਉਰ ਹਰਖਾਏ॥੧੦॥ ਚਤੁਰਥ ਦਿਨ ਮਹਿੰ ਬੈਠੇ ਪਾਸਿ। ਮਾਤਾ ਕੀਨਸਿ ਬਾਕ ਪ੍ਰਕਾਸ਼। 'ਹੇ ਸੁਤ ! ਸੁਪਨ ਰਾਤਿ ਕੋ ਆਯਹੁ। ਦੇਹਿ ਅੰਤਿ ਅਪਨੋ ਲਖਿ ਪਾਯਹੁ ॥ ੧੧ ॥ ਤੁਮਰੇ ਪਿਤਾ ਸਮੀਪਿ ਸਿਧਾਵੈਂ। ਮਿਲੌਂ ਅਨੰਦ ਤਹਾਂ ਕੋ ਪਾਵੌਂ।ਜੀਵਤਿ ਚਿਤ ਬਾਂਛਤਿ[4] ਮੈਂ ਪਾਵਾ। ਗੁਰੁ ਕ੍ਰਿਪਾ ਤੇ ਮੋਦ ਉਪਾਵਾ' ॥ ੧੨ ॥ ਕਹਨੋ ਸੰਝਿ, ਨਿਸਿ ਭੀ ਮੱਧਯਾਨਾ[5]। ਤਬਿ ਗੰਗਾ ਤਨ ਕੀਨਿ ਸ਼ਨਾਨਾ। ਸੁਨਿ[6] ਸਤਿਗੁਰੁ ਢਿਗ ਬੈਠੇ ਰਹੇ। ਵਾਹਿਗੁਰੂ ਸਿਮਰਨਿ ਕੋ ਕਹੇ॥੧੩॥ਹੁਕਮੁ ਸੱਤਿ ਜਾਨਨੋ ਨਿਰਧਾਰਾ। ਅਪਰ ਮਾਤ ਸੋਂ ਕੁਛੁਨ ਉਚਾਰਾ। ਪ੍ਰਥਮ ਪਾਠ ਜਪੁਜੀ ਕੋ ਕੀਨਾ। ਪੁਨ ਸੁਖਮਨੀ ਬਿਖੈ ਚਿਤ ਦੀਨਾ ॥੧੪॥ ਬਿਧੀਆ ਜੋਠਾ ਸਾਂਈ-ਦਾਸ। ਸੁਨਿ ਸੁਨਿ ਬੈਠੇ ਮਾਤਾ ਪਾਸਿ। ਚਿਤ ਬਿਸਮਤਿ ਅਵਿਲੋਕਤਿ ਸਾਰੇ। ਗੁਰੁ ਸਮੇਤਿ ਬੈਰਾਗ ਸੁ ਧਾਰੇ' ॥ ੧੫ ॥ ਪਠਿ ਸੁਖਮਨੀ ਭੋਗ ਜਬਿ ਪਾਯਹੁ।ਹਾਥ ਜੋਰਿ ਸਭਿ ਸੀਸ ਨਿਵਾਯਹੁ।ਸੁਤ ਸੋਂ ਪ੍ਰੇਮ ਕਰੈ ਬਚ ਕਹਨੋ। 'ਜਿਮਿ ਤੁਵ ਪਿਤਾ ਦਾਗ ਜਲ ਲਹਨੋ[7]' ॥ ੧੬ ॥ ਤਥਾ ਕਰਹੁ ਮੇਰੋ ਸਸ-

[1]ਸਭ ਤਰ੍ਹਾਂ। [2]ਅਸ਼ੀਰਵਾਦ (ਮਾਤਾ ਜੀ ਨੇ) ਕਹੀ। [3]ਵਿਛਾਵਣਾ ਵਿਛਾਇਆ। [4]ਮਨ ਮੰਗੀਆਂ (ਮੁਰਾਦਾਂ)। [5](ਇਹ ਸੁਪਨਾ) ਦੱਸਿਆ (ਮਾਤਾ ਜੀ ਨੇ) ਸਿਖਾ ਵੇਲੇ (ਤੇ ਫੇਰ ਜਦ) ਅੱਧੀ ਰਾਤ ਹੋਈ।[6](ਅਸ਼ਨਾਨ ਕੀਤਾ)ਸੁਣਕੇ।[7](ਸਾਰਿਆਂ ਨੇ) ਵੈਰਾਗ ਧਾਰਿਆ।[7]ਭਾਵ ਇਹ ਹੈ ਕਿ ਉਹਨਾਂ ਦੇ ਸੱਚ ਖੰਡ ਗਮਨ ਮਗਰੋਂ ਸਰੀਰ ਨੂੰ ਜਲ ਵਿਚ ਪ੍ਰਵਾਹ ਕੀਤਾ ਸੀ। ਪਰੰਤੂ ਯਾਦ ਰਹੇ ਕਿ ਭਾਈ ਸਾਹਿਬ ਗੁਰੂ ਪੰਥਮ ਸਾਹਿਬ ਜੀ ਦਾ ਦਰਯਾ ਕਿਨਾਰੇ ਸਸਕਾਰ ਕਰਨਾ ਬੀ ਲਿਖ ਆਏ ਹਨ ਤੇ ਜਲ ਦਾਹ ਬੀ ਲਿਖ ਆਏ ਹਨ। ਦੋਹਾਂ ਮਹਿਮਾਂ ਪ੍ਰਕਾਸ਼ਾਂ ਨੇ ਸਸਕਾਰ ਲਿਖਿਆ ਹੈ। ਦੇਖੋ ਟੂਕ ਨਿਸ਼ਾਨ *ਰਾਸ ੪ ਅੰਸੂ ੪੮, ਅੰਕ ੨੬ ਸਫਾ ੨੩੮੭।

ਕਾਰਾ[1]। ਸੁਖੀ ਬਸਹੁ ਤੁਮ ਜੁਤਿ ਪਰਵਾਰਾ[2]। ਕੁਸ਼ਾ ਛਸਾਵਨਿ ਤਥਿ ਕਰਿਵਾਇ। ਪੌਢੀ ਮੁਖ ਪਰਿ ਅੰਚਰ ਪਾਇ ॥੧੭॥ ਸਭਿ ਕੇ ਦੇਖਤਿ ਤਨੁ ਝਜਿ ਗਈ। ਸ਼੍ਰੀ ਅਰਜਨ ਢਿਗਿ ਪ੍ਰਾਪਤਿ ਭਈ। ਜੇਸ਼ਠ ਸੁਦੀ ਚੌਥ ਸਸਿਵਾਰ[3]। ਸ਼੍ਰੀ ਗੰਗਾ ਪਰਲੋਕ ਪਧਾਰਿ ॥੧੮॥ ਜੈ ਜੈ ਕਾਰ ਸੁਰਗ ਮਹਿੰ ਹੋਵਾ। ਗੰਗ ਬਿਵਾਨ ਜਾਤਿ ਕਹੁ ਜੋਵਾ। ਬਾਬਕ ਰਾਗੀ ਗੁਰੁ ਹਕਾਰਾ। 'ਗਾਵਹੁ ਆਸਾਵਾਰਿ' ਉਚਾਰਾ ॥ ੧੯ ॥ 'ਮਾਰੂ ਅਰੁ ਵਛਹੰਸ ਜਿ ਰਾਗ। ਗਾਵਹੁ ਸ਼ਬਦ ਬਡੋ ਬੈਰਾਗ[4]'। ਸੁਰ ਕਰਿ ਗਾਵਨਿ ਸੁੰਦਰ ਕੀਨਿ।ਸੁਨਤਿ ਸਕਲ ਬਾਨੀ ਚਿਤ ਦੀਨਿ ॥੨੦॥ ਬੈਠੇ ਮਾਤਾ ਕੇ ਚਹੁੰਦਿਸ਼ ਮੈਂ। ਸੁਨਹਿੰ ਪ੍ਰੇਮ ਤੇ ਕਰੁਨਾ ਰਸ ਮੈਂ। ਭਈ ਪ੍ਰਭਾਤਿ ਭੋਗ ਤਥਿ ਪਾਯੋ। ਮਾਤਾ ਹੇਤ ਬਿਬਾਨ ਬਨਾਯੋ ॥੨੧॥ ਸਭਿਨਿ ਗੁਰੂ ਜੁਤਿ ਕੀਨਿ ਸ਼ਨਾਨਾ। ਨਰ ਅਨੁਹਾਰ ਹੁਦਨ ਕੋ ਠਾਨਾ*। ਬੀਚਿ ਬਿਬਾਨ ਗੰਗ ਕੋ ਪਾਏ। ਪੁਨ ਚਾਰਿਹੁੰ ਨਿਜ ਕੰਧ[5] ਉਚਾਏ ॥ ੨੨ ॥ ਸਾਈਂਦਾਸ, ਪਿਰਾਲਾ ਦੋਇ। ਬਿਧੀਆ, ਜੋਠਾ ਸੁਚਿ ਮੈਂ ਹੋਇ[6]। ਮਿਹਰੋ ਗਹਿ ਕਰ ਚਮਰੁ ਢੁਰਾਵਾ। ਬਾਬਕ ਗਾਵਤਿ ਅੱਗੂ ਸਿਧਾਵਾ॥੨੩॥ਗਮਨੇ ਸ਼੍ਰੀ ਗੁਰੁ ਹਰਿਗੋਵਿੰਦ। ਮਿਲੇ ਆਇ ਕਰਿ ਮਾਨਵ ਬ੍ਰਿੰਦ। ਕੰਧਿ ਉਠਾਇ ਪਛਤਿ ਗੁਰੁਬਾਨੀ। ਪਹੁੰਚੇ ਤੀਰ ਬਿਪਾਸਾ ਥਾਨੀ[7] ॥ ੨੪ ॥ ਆਇਸੁ ਪਾਇ ਗੁਰੂ ਕੀ ਚਾਰਹੁੰ। ਜਾਇ ਪ੍ਰਵੇਸ਼ੇ ਨਦੀ ਮਝਾਰਹੁੰ। ਜਹਾਂ ਕਹਯੋ[8] ਥਿਰ ਕਰਨਿ ਬਿਮਾਨਾ ਤਹਾਂ ਉਤਾਰਿ ਕੰਧ ਤੇ ਜਾਨਿ[9]॥੨੫॥ਜਥਿ ਜਲਥਿਖੈ ਕਛੁਕ ਪਰਵੇਸ਼ਾ।ਤਨ ਭਾ ਅੰਤਰ ਧਯਾਨ ਅਸ਼ੇਸ਼ਾ। ਆਇ ਬਰਨ ਬੰਦਨ ਕੋ ਠਾਨੀ। ਕਰਯੋ ਪੁਚਾਵਨਿ ਸ਼ੁਭ ਇਸਥਾਨੀ[10] ॥ ੨੬ ॥ ਬਿਸਮਤਿ ਹੋਇ ਹਟੇ ਤਥਿ ਚਾਰੋਂ। ਕਹਯੋ[11], ਪ੍ਰਸੰਗ ਪਿਖਯੋ ਜਿਮਿ ਸਾਰੋ। 'ਗੁਰੁ ਕੀ ਗਤਿ ਗੁਰੁ ਹੀ ਇਕਿ ਜਾਨੈ'। ਇਮਿ ਕਹਿ

---

[1]ਭਾਵ ਜਲ ਪ੍ਰਵਾਹ ਕਰੋ। [2]ਸੋਮਵਾਰ। [3]ਬੜੇ ਵੈਰਾਗ ਵਾਲੇ। [4]ਮੋਢਿਆਂ ਤੇ। [5]ਪਵਿੱਤ੍ਰ ਹੋਕੇ। [6]ਬਿਆਸਾ ਦੇ ਕੰਢੇ ਵਾਲੇ ਥਾਂ ਤੇ। [7](ਗੁਰੂ ਜੀ ਨੇ) ਕਹਿਆ। [8]ਉਤਾਰਿਆ ਜਾਣਕੇ (ਉਹ ਥਾਂ)। [9]ਭਾਵ ਗੁਰਲੋਕ, ਦੇਖੋ ਇਸੇ ਅੰਸੂ ਦਾ ਅੰਕ ੧੮। [10](ਸਿਖਾਂ ਨੇ) ਕਿਹਾ।

*ਬਨਾਵਟ ਕਰਕੇ ਫੋਣ ਤੋਂ ਭਾਵ ਨਹੀਂ। ਜਿਵੇਂ (ਗੁਰੂ ਸਰੂਪ) ਦੀਖ਼ਸ਼ਾਜ ਰੰਗ ਵਿਚ ਪੂਰਨ ਸੀ, ਤਿਵੇਂ ਇਨਸਾਨੀਅਤ ਦਾ ਬੀ ਕਮਾਲ ਸੀ। ਇਨਸਾਨੀ ਵਲਵਲਾ ਮਾਤਾ ਵਿਯੋਗ ਵੇਲੇ ਜੇ ਚੁਲਾਰ ਵਿਚ ਆਵੇ ਤਾਂ ਓ ਹ ਕਮਜ਼ੋਰੀ ਨਹੀਂ। ਵਾਹ ਗਯਾਨੀ ਲੋਕ ਪੱਥਰ ਸਮਾਨ ਹਿਰਦੇ ਦੀ ਕਠੋਰਾਈ ਨੂੰ ਗਯਾਨ ਅਵਸਥਾ ਜਾਣਕੇ ਐਸੇ ਮਰਮੀ ਵਲਵਲਿਆਂ ਨੂੰ ਸਮਝ ਨਹੀਂ ਸਕਦੇ।

ਸਭਿ ਹੀ ਬੰਦਨ ਠਾਨੈ ॥ ੨੭ ॥ ਜਥਾ ਜੋਗ ਕਰਿ ਕੈ ਹਟਿ ਆਏ। ਬੀਚਿ ਬਕਾਲੇ ਨਰ ਸਮੁਦਾਏ। ਏਕਿ ਨਿਸਾ ਬਸਿ ਕੈ ਤਿਸਿ ਥਾਨਾ। ਭਈ ਪ੍ਰਾਤ ਗੁਰੁ ਚਹਨੋ ਪਯਾਨਾ ॥੨੮॥ ਮਿਹਰੇ ਸੰਗਿ ਕਹਯੋ'ਤੁਵ ਚਾਹੀ।ਪੂਰਨ ਭਈ ਲਖਹੁ ਉਰ ਮਾਂਹੀ। ਜਾਇ ਸੁਧਾਸਰ, ਸਗਰੀ ਰੀਤਿ। ਕਰਨੋ ਚਹਿਤਿ, ਚਿਤ ਮਹਿ ਧਰਿ ਪ੍ਰੀਤਿ' ॥ ੨੯ ॥ ਮਿਹਰੇ ਕਹਨੋ 'ਇਹਾਂ ਪ੍ਰਭੁ ਕੀਜੈ। ਬਾਂਛਤਿ ਹੋਇ ਮੰਗਾਇ ਸੁ ਲੀਜੈ। ਮਾਤਾ ਹੋਤ ਜੱਗਯ ਕਰਿਵਾਵਹੁ।ਤਿਲਕ ਸਭਿਨਿ ਤੇ ਇਹ ਠਾਂ ਪਾਵਹੁ' ॥੩੦॥ ਗੁਰੂ ਕਹਨੋ 'ਚਿਤ ਚਾਹਤਿ ਜੋਇ। ਸੋ ਭੀ ਬਾਤਿ ਤੋਹਿ ਢਿਗ ਹੋਇ। ਹਮ ਤੇ ਤ੍ਰਿਤੀ ਥਾਨ ਗੁਰੁ ਬੈਸੈਂ[1]। ਤਿਲਕ ਬਕਾਲੇ* ਮਹਿ ਲੇਂ ਐਸੇ॥੩੧॥ਮੇਰੋ ਰੂਪ ਭੇਦ ਨਹਿ ਕੋਈ। ਤਬਿ ਲੌ ਜੀਵਨਿ ਤੇਰੋ ਹੋਈ'। ਸੁਨਿ ਮਿਹਰੇ ਉਰ ਨਿਸ਼ਚੈ ਪਾਯੋ। ਚਰਨ ਕਮਲ ਗੁਰੁ ਕੇ ਲਪਟਾਯੋ ॥ ੩੨ ॥ ਚਢੇ ਤੁਰੰਗ ਬੇਗ ਤੇ ਚਾਲੇ। ਸਾਈਂਦਾਸ ਸਿੱਖ ਭਟ ਨਾਲੇ। ਪੰਥ ਬਿਖੈ ਕੁਛ ਥੋਰਾ ਠਹਿਰੇ। ਚਢੇ ਗੁਰੂ ਪੁਨ ਢਰੇ ਦੁਪਹਿਰੇ ॥੩੩॥ ਕਿਤਿਕ ਦਿਵਸ ਰਹਿ ਪਹੁੰਚੇ ਜਾਈ। ਗੰਗ ਮਾਤ ਕੀ ਬਾਤਿ ਸੁਨਾਈ।ਗੁਰੂ ਪਤਨੀ ਭੀਨਹੁ ਰੁਦਨੰਤੀ।ਸਿਮਰਿ ਸਿਮਰਿ ਗੁਨ ਬਹੁ ਪਛੁਤੰਤੀ ॥੩੪॥ 'ਪੂਰਬ ਹੀ ਹਮ ਤੇ ਹੁਇ ਨਜਾਰੀ।ਅੰਤ ਸਮੇਂ ਮਹਿ ਨਹੀਂ ਨਿਹਾਰੀ। ਹਮ ਸਭਿ ਕੋ ਅਲੰਬ[2] ਬਡ ਹੁਤੀ। ਘਰ ਕਾਰਜ ਕੀ ਦਾਯਕ ਮਤੀ[3]'॥੩੫॥ਸ਼੍ਰੀ ਗੁਰੁ ਉਤਰਿ ਪਰੇ ਤਿਹ ਸਮੋ। ਸ਼੍ਰੀ ਹਰਿਮੰਦਰ ਕਰਿ ਕੈ ਨਮੋ।ਬੈਠੇ ਤਖਤ ਅਕਾਲ ਸਥਾਨ।ਸੁਧਿ ਪੁਰਿਮਹਿ ਸੁਨਿ ਸੁਨਿ ਸਭਿਕਾਨ ॥੩੬॥ ਸਯਾਨੇ ਨਰ ਸਭਿਗੁਰੁ ਢਿਗ ਆਏ।ਬੈਠਿ ਮਾਤ ਕੀ ਬਾਤ ਚਲਾਏ। ਕਰਹਿਂ ਸਰਾਹਨ'ਬਹੁ ਮਤਿ ਵੰਤੀ।ਸਮ ਭਾਨੀ ਕੇ ਅਤਿ ਸਤਿਵੰਤੀ'॥੩੭॥ ਗੁਰੂ ਕਹਨੋ 'ਜੋ ਉਪਜਨਿ ਹਾਰ।ਬਿਨਸਹਿ,ਨੇਮ ਇਹੀ ਕਰਤਾਰ। ਹੋਨਿ-ਹਾਰ ਕੋ ਕਯਾ ਹੈ ਸ਼ੋਕ। ਕਰਹਿ ਸ਼ੋਕ ਪਾਇ ਨ ਕੁਛ ਲੋਕ[0]'॥੩੮॥ਪੁਰਿਕੇ ਨਰ ਮਸੰਦ ਗਨ ਸੂਰੇ। ਆਏ, ਭਈ ਭੀਰ ਥਲ ਪੂਰੇ। ਜਥਾ ਜੋਗ ਸਭਿ-ਹਿਨਿ ਕੇ ਸਾਥ। ਬਚਨ ਬਿਲਾਸ ਪ੍ਰਕਾਸ਼ੇ ਨਾਥ ॥ ੩੯॥ ਉਠਿ ਕਰਿ ਨਿਜ ਮਹਿਲੀਂ ਤਬਿਗਏ।ਅਧਿਕ ਸ਼ੋਰਤਹਿਂ ਸੁਨਿਤੇ ਭਏ।ਪੁਰਿ ਕੀ ਨਾਰਿ ਬ੍ਰਿੰਦ ਘਰ ਭਰਨੋ। ਉਚੇ ਸੁਰ ਰੋਦਨ ਬਹੁ ਕਰਨੋ ॥ ੪੦ ॥ ਇਕ ਦਾਸੀ ਨਿਜ

[1]ਬੈਠਣਗੇ। [2]ਆਸਰਾ। [3]ਮੱਤ ਦੇਣ ਵਾਲੀ। [0]ਜੋ ਲੋਕ ਸ਼ੋਕ ਕਰਦੇ ਹਨ ਉਨ੍ਹਾਂ ਨੂੰ ਕੁਛ ਪ੍ਰਾਪਤ ਨਹੀਂ ਹੁੰਦਾ। *ਅੰਮ੍ਰਿਤਸਰ ਦੇ ਜ਼ਿਲੇ ਵਿਚ ਹੈ।

ਨਿਕਟਿ ਬੁਲਾਈ।ਰੁਦਤਿ ਦੁਖਿਤਿ ਚਿਤ ਸੋ ਚਲਿ ਆਈ। ਕਹਨੋ ਤਾਂਹਿ ਸੋਂ 'ਰੁਦਨ ਹਟਾਵਹੁ। ਬੈਠੇ ਰਹਹੁ ਗੁਰੂ ਗੁਨ ਗਾਵਹੁ॥੪੧॥ ਬਡਭਾਗਨਿ ਜਨਨੀ ਸੁਖੁ ਪਾਏ। ਨਹਿ ਸੋਚਨਿ ਕੋ ਜੋਗ ਕਦਾਏ'। ਸੁਨਿ ਦਾਸੀ ਅੰਤਰ ਤਬਿ ਜਾਇ। ਗੁਰੂ ਬਚ ਕਹਿ ਕੈ ਦਈ ਹਟਾਇ॥ ੪੨ ॥ ਸੁਨਿ ਕੈ ਸਨੇ ਸਨੇ ਹਟਿ ਗਈ। ਸ਼ੋਕ ਸਕਲ ਹੀ ਠਾਨਤਿ ਭਈ।ਰਾਤਿ ਬਿਤਾਵਨਿ ਕੀਨੀ ਸੋਇ। ਉਠੇ ਪ੍ਰਭੂ ਨਿਜਿ ਬੇਲਾ ਜੋਇ[1] ॥ ੪੩ ॥ ਸੁਧਿ ਸਬੈਧੀਅਨਿ ਸਦਨ ਪਠਾਈ। ਸੁਨੀ ਸਭਿਨਿ ਬਹੁ ਸ਼ੋਕ ਉਪਾਈ । ਨਿਜ ਨਿਜ ਘਰ ਤੇ ਹ੍ਵੈ ਕਰਿ ਤਯਾਰੇ। ਪਰੇ ਸੁਧਾਸਰ ਪੰਥ ਮਝਾਰੇ ॥੪੪॥ ਬੋਲੇ ਸਤਿ-ਗੁਰੂ 'ਸੁਨਿ ਗੁਰਦਾਸ !। ਪਠਹੁ ਗ੍ਰੰਥ ਸਾਹਿਬ ਸੁਖਰਾਸ। ਬਿਦਤਹਿ ਸਿੱਖਨਿ ਮੈਂ ਅਸ ਰੀਤਿ।ਮ੍ਰਿਤਕ ਭਏ ਜੋ ਪਢਹਿਂ ਸ ਪ੍ਰੀਤਿ ॥੪੫॥ ਸਭਿ ਬਿਧਿ ਕੋ ਸੁਖ ਪਾਵਹਿਂ ਪ੍ਰਾਨੀ। ਜਿਸ ਹਿਤ ਪਢਨਿ ਕਰਹਿਂ ਗੁਰੂ ਬਾਨੀ। ਇਸਿ ਫਲ ਸਮ ਜਗ ਅਪਰ ਨ ਕੋਈ। ਬਡੇ ਭਾਗ ਤੇ ਪ੍ਰਾਪਤਿ ਹੋਈ*' ॥ ੪੬ ॥ ਫਰਸ਼ ਕਰਾਯੋ ਸੁੰਦਰ ਠੌਰ। ਦੁਹੁੰਦਿਸ਼ਿ ਸਿੱਖ ਢੁਰਾਵਹਿਂ ਚੌਰ। ਖੋਲਨਿ ਕਰਨੋ ਗ੍ਰੰਥ ਜੀ ਤਬੈ।ਕਰਿ ਗੁਰਦਾਸ ਪਾਠ ਕੋ ਸਬੈ॥੪੭॥ਇਮਿ ਕਰਤੇ ਦਿਨ ਦ੍ਵੈ ਕਿ ਬਿਤਾਏ। ਸੁਨਹਿਂ ਪਾਠ ਕੋ ਨਰ ਸਮੁਦਾਏ । ਹੁਤੇ ਸਬੈਧੀ ਸੋ ਚਲਿ ਆਏ। ਗੁਰੂ ਕੇ ਮਹਿਲ ਜਾਇ ਰੁਦਨਾਏ ॥ ੪੮ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸ੍ਰੀ ਗੋਕਲ ਕੇ ਪ੍ਰਲੋਕ ਗਮਨਿੰ' ਵਰਣਨੰ ਨਾਮ ਦੋਇ ਸਪਤੀ ਅੰਸੂ ॥੬੨॥

੬੩. [ਸ੍ਰੀ ਤੇਗ ਬਹਾਦਰ ਜੀ ਅਵਤਾਰ]।

ਦੋਹਰਾ ॥ ਗੋਇੰਦਵਾਲ,ਖਡੂਰ ਤੇ ਮਉ,ਡੱਲੇ,ਮੰਡਨਾਲਿ । ਸਭਿ ਆਏ ਨਰ ਨਾਰਿ ਗਨ ਰੋਦਤਿ ਸ਼ੋਕ ਬਿਸਾਲ ॥ ੧ ॥ ਚੌਪਈ ॥ ਗੁਰ ਮਹਿਲਨਿ ਮਹਿ ਸ਼ਬਦ ਰੁਦਨ ਕੋ।ਭਯੋ ਬਿਸਾਲ ਮੇਲਿਯਨਿ ਗਨ ਕੋ†। ਕਰਹਿਂ ਸਰਾਹਨਿ ਗੁਨ ਸਮੁਦਾਏ। ਸਿਮਰਿ ਸਿਮਰਿ[2] ਗਨ ਤ੍ਰਿਯ ਰੁਦਨਾਏ ॥ ੨ ॥ ਫਿਰ ਗੁਰੂ ਢਿਗਿ ਬਾਤਿ ਕਰੰਤੇ। 'ਭਾਗਵਾਨ ਦੀਰਘ' ਉਚਰੰਤੇ। 'ਪਿਖਹੁ ਫਨਾਹ ਜਹਾਨ ਤਮਾਮ[3]। ਨਹੀਂ ਰਹਤਿ ਨਿਤਿ ਕਾਹੁ ਮੁਕਾਮ[4] ॥੩॥ ਨਦੀ

[1]ਵੇਲਾ ਵੇਖਕੇ। [2]ਯਾਦ ਕਰ ਕਰਕੇ। [3]ਸਾਰਾ ਜਹਾਨ (ਜੋ ਤੁਸੀਂ) ਵੇਖਦੇ ਹੋ ਫਨਾਹ ਹੋਣ ਵਾਲਾ ਹੈ। [4]ਕਿਸੇ ਦੀ ਥਿਰਤਾ। *ਇਹ ਗੁਰੂ ਰੀਤੀ ਕਵਿ ਜੀ ਦੱਸ ਰਹੇ ਹਨ।

†ਉੱਪਰ ਪਿਛਲੇ ਅੰਸੂ ਦੇ ਅੰਕ ੪੨ ਵਿਚ ਗੁਰੂ ਜੀ ਵਲੋਂ ਰੋਣਾ ਬੰਦ ਕਰਨ ਦਾ ਹੁਕਮ ਕਵੀ ਜੀ ਦੱਸ ਆਏ ਹਨ, ਫੇਰ ਕਿਵੇਂ ਰੋਣ ਦੀ ਸੱਦ ਜਾਰੀ ਹੋ ਸਕਦੀ ਹੈ। ਹਾਂ, ਮਾਤਾ ਜੀ ਦੇ ਗੁਣਾਂ ਤੇ ਪਿਆਰ ਦੀ ਯਾਦ ਵਿਚ ਹਿਰਦੇ ਦੇ ਡੂੰਘੇ ਵਲਵਲੇ ਤੋਂ ਨੈਣੀ ਨੀਰ ਆ ਜਾਣਾ ਕੁਦਰਤੀ ਬਾਤ ਹੈ। 'ਨਾਨਕ ਰੁੰਨਾ ਬਾਬਾ ਜਾਣੀਐ ਜੋ ਰੋਵੈ ਲਾਇ ਪਿਆਰੇ'।

ਪ੍ਰਵਾਹ ਚਲਨੋ ਜਗ ਜਾਤਿ। ਜੀਰਨਿ ਬਨਤਿ ਬਿਦਤਿ ਦਿਨ ਰਾਤਿ[1] ਭੱਲੇ ਤੇਹਣ ਅਪਰ ਜਿ ਸਜਾਨੇ। ਸਭਿਨਿ ਸੁਨਾਵਤਿ ਏਵ ਬਖਾਨੇ ॥ ੪ ॥ 'ਅਹੈ ਜਥਾਰਥ' ਸ਼੍ਰੀ ਗੁਰੁ ਕਹਨੋ। ਇਸ ਬਿਧਿ ਕਹਿ ਕਰਿ ਡੇਰਾ ਲਹਨੋ। ਸੇਵਾ ਪਰਿ ਮਸੰਦ ਗਨ ਛੋਰੇ।ਸਰਬ ਸੇਵ ਕੀਨੀ ਸਭਿ ਓਰੇ ॥੫॥ ਸਤਿਗੁਰੁ ਬੈਠਤਿ ਲਾਇ ਦਿਵਾਨ। ਦਿਨ ਪ੍ਰਤਿ ਆਵਹਿੰ ਲੋਕ ਮਹਾਨ। ਦੀਰਘ ਚੌਕੀ ਹੁਇ ਦੁਇਕਾਲ[2]। ਸੁਨਿ ਕਰਿ ਸੰਗਤ ਮਿਲੀ ਬਿਸਾਲ[3] ॥ ੬ ॥ ਇਸ ਬਿਧਿ ਤ੍ਰੈਦਸ਼[4] ਦਿਵਸ ਬਿਤਾਏ। ਭੋਗ ਰਿੰਧ ਗੁਰੁਦਾਸਹਿ ਪਾਏ। ਗੁਰੁ ਕਰਾਵਤਿ ਭੇ ਅਰਦਾਸ। ਦੀਨਿਸਿ ਪੋਸ਼ਿਸ਼ ਛਰੀ ਪ੍ਰਕਾਸ਼ ॥ ੭ ॥ ਦੀਨਿ ਦਿਜਨਿ ਕੋ ਦਾਨ ਘਨੇਰੇ*।ਬਸਤ੍ਰ ਬਿਭੂਖਨ ਮੋਲ ਬਡੇਰੇ।ਸਿਹਜਾ[5] ਦਰਬ ਅਹਾਰ ਉਦਾਰਾ। ਤੋਸ਼ਨਿ ਕੀਨੇ ਸਰਬ ਪ੍ਰਕਾਰ॥੮॥ ਉਠਨੋ ਬ੍ਰਿੰਧ ਦੀਨਸਿ ਦਸਤਾਰ। ਲਈ ਗੁਰੂ ਨਿਜ ਸਿਰ ਪਰਿ ਧਾਰਿ। ਤੇਹਣ ਭੱਲੇ ਜਿਤਿਕ ਸੰਬੰਧੀ। ਦਈ ਸਭਿਨਿ ਜਥਿ,ਸ਼੍ਰੀ ਗੁਰੁ ਬੰਧੀ ॥੯॥ ਦ੍ਵਾਰਾ ਹਰੀ ਚੰਦ ਇਹ ਦੋਇ। ਦਾਸ ਨਰਾਇਣ ਡੀਸਰਿ ਜੋਇ। ਬਸਤ੍ਰ ਬਿਭੂਖਨ ਧਨ ਦੇ ਘਨੋ। ਹਾਥ ਜੋਰਿ ਬਿਨਤੀ ਕੇ ਸਨੋ ॥ ੧੦ ॥ ਸੰਗਤਿ ਸਿੱਖ ਮਸੰਦ ਬਿਲੰਦ। ਦੇਤਿ ਪਦਾਰਥ ਲਜਾਵਤਿ ਬ੍ਰਿੰਦ[6]। ਪੁਨ ਗੁਰੁ ਪੰਚਾਮ੍ਰਿਤ ਕਰਿਵਾਯੋ। ਘਨੋ ਸਭਿਨਿ ਮਹਿੰ ਕਹਿ ਬਰਤਾਯੋ॥੧੧॥ਉਤਸਵ ਭਯੋ ਸ਼ੋਕ ਕੋ ਤਜਾਗੇ॥ ਨੌਬਤ ਬਜਨਿ ਲਗੀ ਜਿਮਿ ਆਗੇ। ਜੋਤਿਕ ਆਏ ਸਕਲ ਸਿਧਾਏ। ਗੋਇੰਦਵਾਲ ਆਦਿ ਸਮੁਦਾਏ ॥ ੧੨ ॥ ਕਿਤਿਕ ਦਨੋਸ ਜਥਿ ਬੀਤੇ ਫੇਰਿ। ਸੰਗਤਿ ਆਵਤਿ ਜਾਤਿ ਘਨੇਰ। ਇਕ ਦਿਨ ਭਾਈ ਬ੍ਰਿੰਧ ਬਖਾਨਾ। 'ਰਾਵਰ ਕਰਨੇ ਕੌਤਕ ਨਾਨਾ ॥੧੩॥ ਵਹਿਰ ਕ੍ਰਿਆ ਅਵਿਲੋਕ ਤੁਮਾਰੀ। ਭ੍ਰਮਹਿੰ ਲੋਕ ਮਿਲਿ ਨਿੰਦ ਉਚਾਰੀ†। ਅਰ ਕਰਨੇ ਬਹੁ ਜੰਗ ਅਖਾਰੇ। ਸਮੈਂ ਭਯੋ ਪ੍ਰਾਪਤਿ ਇਸਿ ਬਾਰੇ ॥੧੪॥ ਜਹਾਂ ਰਿਹਾਇਸ਼ਿ[7] ਹੈ ਮੁਝ ਨੀਤਿ।

---

[1]ਰਾਤ ਦਿਨ ਵਿਚ ਪ੍ਰਗਟ ਹੀ ਪੁਰਾਣਾ ਹੁੰਦਾ ਜਾਂਦਾ ਹੈ (ਪੁਰਸ਼, ਭਾਵ ਆਯੁ ਬੀਤਦੀ ਜਾਂਦੀ ਹੈ)। [2]ਦੋਨੋ ਵੇਲੇ। [3]ਸੁਨਣਾਂ ਕਰਦੀ ਹੈ ਸੰਗਤ ਬਹੁਤੀ ਮਿਲਕੇ। [4]ਤੇਰਾਂ। [5]ਬਿਸਤਰੇ। [6]ਬਹੁਤੇ ਪਦਾਰਥ ਲਿਆਂਵਦੇ ਹਨ। [7]ਨਿਵਾਸ।

*ਗੁਰੂ ਘਰ ਵਿਚ ਗੁਰੂ ਅਟਯਾਦਾ ਵਿਹਤ ਹੈ, ਹੋਰ ਰਸਮਾਂ ਨਹੀਂ ਹਨ, ਦੇਖੋ ਰਾਸ ੨ ਅੰਸੂ ੨੪ ਅੰਕ ੪੧ ਦੀ ਹੇਠਲੀ ਟੂਕ। ਪਿਛਲੇ ਅੰਸੂ ਦੇ ਅੰਕ ੪੫ ਵਿਚ ਸਭ ਤੋਂ ਉੱਚੀ ਰਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਦੱਸ ਆਏ ਹਨ।

†ਜੁਧ ਜੰਗ ਜੋ ਹੁਣ ਹੋਣੇ ਹਨ, ਉਹਨਾਂ ਵੱਲ ਸੈਨਤ ਹੈ।

ਬੈਠਜੋ ਰਹਤਿ ਇਕਾਂਤ ਸਪ੍ਰੀਤਿ। ਸ੍ਰੀ ਗੁਰੂ ਰਾਮਦਾਸ ਕੇ ਸਮੈਂ। ਸਕਲ ਸਮਾਜ ਸੌਂਪਿਯਤਿ ਹਮੈਂ[1] ॥ ੧੫ ॥ ਤਉ ਬਾਸ ਮਮ ਬੀੜ ਮਝਾਰਾ। ਜਾਨਤਿ ਸਭਿ ਤੁਮ ਸੁਨਜੋ ਉਦਾਰਾ। ਦਿਹੁ ਆਇਸੁ ਕਰਿ ਹੌਂ ਤਹਿੰ ਬਾਸਾ। ਜਰਾ[2] ਅਧਿਕ ਹੀ ਮਮ ਤਨ ਗ੍ਰਾਸਾ ॥੧੬॥ ਮਾਤਗੰਗ ਅਬਿ ਤਨੁ ਕੋ ਤਯਾਗਜੋ। ਤਬਿ ਲੌ ਬੀਰ ਰੋਗ ਨਹਿੰ ਜਾਗਜੋ[3]। ਹੁਇੰ ਅਬਿ ਬਿਘਨ ਅਨੇਕ ਪੁਕਾਰੇ। ਕਾਰਨ ਪੂਰਬ ਸ਼ਸਤ੍ਰ ਤੁਮ ਧਾਰੇ[4] ॥੧੭॥ ਸੁਨਿ ਸ੍ਰੀ ਗੁਰੂ ਨੇ ਸਕਲ ਬਿਚਾਰੀ।—ਜਥਾ ਜੋਗ ਬ੍ਰਿਧ ਇੱਛਾ ਧਾਰੀ। ਪੂਰਬ ਭੀ ਇਹ ਵਹਿਰ ਰਹੈਤੇ। ਹਮਰੇ ਹਿਤ ਠਹਿਰੇ ਹਿਤਵੈਤੇ ॥ ੧੮ ॥ ਸਮਾਂ ਜੁੱਧ ਕੋ ਪਹੁੰਚਜੋ ਆਈ—। ਇਮਿ ਬਿਚਾਰ ਆਇਸੁ ਫੁਰਮਾਈ। ਕਰਿਕੈ ਚਰਨ ਕਮਲ ਕੋ ਬੰਦਨ। ਬਾਰਿ ਬਾਰਿ ਪਿਖਿ ਸ਼ੱਤ੍ਰੂ ਨਿਕੰਦਨ[5] ॥੧੯॥ ਗਯੋ ਬੀੜ ਕੋ ਪੂਥਮ ਸਥਾਨਾ। ਇਕਿ ਰਸ ਬ੍ਰਿਤੀ ਰਿਦੇ ਬ੍ਰਹਮ ਗ੍ਯਾਨਾ। ਸ਼ਕਤਿ ਬਿਸਾਲ ਚਹੈ ਸੋ ਕਰਿਹੀ। ਤਉ ਨ ਕਰਹਿ ਧੀਰ ਉਰ ਧਰਿ ਹੀ ॥੨੦॥ ਪਾਛੇ ਕੇਤਿਕ ਦਿਵਸ ਬਿਤਾਏ। ਸੰਗਤਿ ਸਦਾ ਆਇ ਇਕ ਜਾਏ। ਕਰਤਿ ਅਨੇਕਨ ਕੋ ਕੱਲ੍ਯਾਨ। ਕਿਸਿ ਦੇਂ ਭਗਤਿ ਕਿਸੀ ਬ੍ਰਹਮ ਗ੍ਯਾਨ ॥ ੨੧ ॥ ਕਿਸਿ ਕੀ ਕਰਹਿੰ ਕਾਮਨਾ ਪੂਰੀ। ਸੁਤ ਬਿਤ ਆਦਿ ਜਿ ਕਰਿ ਉਰ ਰੂਰੀ[6]।

ਆਯੁਧ ਬਿੱਦ੍ਯਾ ਬਹੁ ਅੱਭ੍ਯਾਸੇ। ਕਰਹਿੰ ਸੁਭਟ ਗੁਰੂ ਪਿਖਹਿੰ ਤਮਾਸ਼ੇ[7] ॥੨੨॥ ਪੈਂਦੇ ਖਾਨ ਬੀਰ ਬਰ ਹੋਵਾ। ਜਿਸਿ ਕੀ ਸਮ ਕੋ ਦੁਤਿਯ ਨ ਜੋਵਾ। ਸਿਪਰਿ ਖੜ੍ਗ ਕੇ ਦਾਵ ਕਰੈਤੇ। ਧਨੁਖ ਨਿਠੁਰ ਨੌਟੰਕ ਖਿਚੈਤੇ ॥ ੨੩ ॥ ਖਪਰੇ[8] ਮਹਾਂ ਫੁਲਾਦੀ ਤੀਖਨ। ਗੁਰੂ ਘਰਾਵਹਿੰ ਕਹਿ ਕਹਿ ਭੀਖਨ। ਚਾਰਿ ਚਾਰਿ ਅੰਗੁਲ ਚੌਰਾ ਕਰਿ। ਕਾਨੀ ਪੁਸ਼ਕਾ ਮੱਧ ਬੀਚ ਧਰਿ[9] ॥ ੨੪ ॥ ਦੇਖਤਿ ਲੋਕ ਅਧਿਕ ਬਿਸਮਾਵੈਂ। [10]ਅਬਿ ਤੌ ਅਸਿ ਨਹਿੰ ਕੋਇ ਚਲਾਵੈ। ਅਰਜਨ ਆਦਿਕ ਸਮਧ ਮਝਾਰਾ। ਸੁਨੇ ਥਲੀ, ਸੋ ਕਰਤਿ

[1]ਸਾਨੂੰ ਸੌਂਪਿਆ ਹੋਇਆ ਸੀ। [2]ਬੁਢੇਪਾ। [3]ਭਾਵ ਮਾਤਾ ਜੀ ਦੇ ਜੀਉਂਦੇ ਜੀ ਉਨ੍ਹਾਂ ਨੂੰ ਉਦਾਸੀਓਂ ਬਚੇ ਰੱਖਣ ਲਈ ਤੁਸਾਂ ਬੀਰ ਰਸ ਦੇ ਅਖਾੜੇ ਰਚਣੇ ਮੁਨਾਸਿਬ ਨਹੀਂ ਸਨ ਸਮਝੇ ਹੁਣ ਤੁਸਾਂ ਜੰਗ ਕਰਨੇ ਹਨ। [4](ਇਨ੍ਹਾਂ ਵਿਘਨਾਂ ਨੂੰ ਦੂਰ ਕਰਨ) ਲਈ ਤੁਸਾਂ ਪਹਿਲੋਂ ਹੀ ਸ਼ਸਤ੍ਰ ਧਾਰਨ ਕੀਤੇ ਸਨ। [5]ਵੈਰੀ ਦੇ ਨਾਸ਼ ਕਰਤਾ (ਗੁਰੂ ਜੀ) ਨੂੰ। [6]ਜਿਹੜੀਆਂ (ਕਾਮਨਾਂ) ਪੁੱਤ੍ਰ ਧਨ ਆਦਿ ਦੀਆਂ ਹਿਰਦੇ ਨੂੰ ਚੰਗੀਆਂ ਲਗਦੀਆਂ ਹਨ। [7]ਸੂਰਮੇ (ਅੱਭ੍ਯਾਸ) ਕਰਦੇ ਹਨ ਤੇ ਗੁਰੂ ਜੀ ਵੇਖਦੇ ਹਨ ਤਮਾਸ਼ਾ। [8]ਚੌੜੇ ਫਲ ਵਾਲਾ ਤੀਰ [ਸੰਸ:, ਕਰੁਰਪਤ੍ਰ] [9]ਚੌੜਾ ਫਲ ਬਣਵਾਕੇ ਉਸ ਦੇ ਅੱਧ ਵਿਚਕਾਰ ਪੱਕੀਆਂ ਕਾਨੀਆਂ ਗਡ੍ਹਵਾਕੇ।

ਪ੍ਰਹਾਰਾ ॥ ੨੫ ॥ ਕੌਨ ਸ਼ੱਤ੍ਰੁ ਇਨਿ ਸਕਹਿ ਸਹਾਰੇ। ਜਥਾ ਸਰਪ ਕੋ ਫਣ ਬਿਸਥਾਰੇ[1]। ਕਰਿ ਕਰਿ ਤੁੰਨਾਰਿ ਬ੍ਰਿੰਦ ਰਖਵਾਵੈਂ। ਤੁਪਕਨਿ[2] ਹਿਤ ਗੁਲਕਾਂ ਢਲਿਵਾਵੈਂ ॥੨੬॥ ਜੋਤਿਕ ਜੰਗ ਸਮਿੱਗ੍ਰੀ ਥਰਤੇ। ਗਨ ਆਯੁਧ ਕੋ ਸੰਗਹ ਕਰਤੇ[3]। ਦਿਨ ਪ੍ਰਤਿ ਰੁਖ ਪੈਂਦੇ ਸੰਗਿ ਕਰੈਂ। ਕਬਿ ਕਬਿ ਪਹੁੰਚਤਿ ਕੌਲਾਂ ਘਰੈ ॥ ੨੭ ॥ ਦੇਖਿ ਦੇਖਿ ਸਿਖ ਖੁਨਸਹਿਂ ਘਨੇ। ਬਿਨੁ ਜਾਨੇ ਨਿੰਦਾ ਜਗ ਭਨੈ। [4]ਤੁਰਕਨਿ ਸੋਂ ਗੁਰੁ ਕੋ ਬਡਿ ਮੇਲਿ। ਰਾਖਹਿਂ ਸੰਗਿ ਅਪਰ ਕੋ ਠੇਲਿ[5] ॥ ੨੮ ॥ ਕਾਜ਼ੀ ਤੁਰਕ ਸੁਤਾ ਹਰਿਆਨੀ[6]। ਤਿਸਿ ਘਰ ਪ੍ਰਵਿਸ਼ਿ ਨ ਧਰਹਿਂ ਗਿਲਾਨੀ। ਪ੍ਰਥਮ ਗੁਰੂ ਅਸ ਕੋਇ ਨ ਭਯੋ। ਹੋਤਿ ਸੁਸ਼ੀਲ ਬਿਸਾਰਨਿ ਕਿਯੋ[7] ॥੨੯॥ ਔਰਿ ਸੁਭਾਵ, ਔਰਿ ਹੀ ਰੀਤਿ[8]। ਔਰਿ ਬਿਹਾਰ, ਔਰਿ ਬਿਧਿ ਪ੍ਰੀਤਿ। ਕਰਨਿ ਸ਼ਿਕਾਰ ਜੀਵ ਗਨ ਮਾਰਨਿ।ਨਿਸ-ਦਿਨ ਆਯੁਧ ਮਹਿਂ[9] ਹਿਤ ਧਾਰਨਿ[9] ॥ ੩੦ ॥ ਇਸਿ ਬਿਧਿ ਪਸਰਯੋ ਜਗ ਅਪਵਾਦ। [10]ਪੁਰਬਿ ਕੀ ਕਰਿ ਭੰਗ ਮਿਲਾਦਿ[10]। ਦੇਸ਼ ਬਿਦੇਸ਼ਨਿ ਮਹਿ ਸਭਿ ਕਹੈਂ। ਪੂਰਨ ਸਿੱਖ ਭੇਦ ਕੋ ਲਹੈਂ ॥੩੧॥ ਦਿਪਤਿ ਤੇਜ ਮੁਖ ਮੰਡਲ ਕੋਰਾ।ਕਹਿ ਨਹਿ ਸਕਹਿ ਹੋਹਿ ਕੋ ਨੋਰਾ[11]। ਸਾਰੀ[12]ਰਾਮੋ,ਸਾਈਂਦਾਸ। ਕਿਤਿਕ ਸਮੈਂ ਬਾਸੇ ਗੁਰ ਪਾਸਿ ॥੩੨॥ ਸੋ ਭੀ ਬਿਦਾ ਕਰੇ ਜਿਸ ਕਾਲ। ਬਿਛੁਰਤਿ ਸੰਕਟ ਲਹਯੋ ਬਿਸਾਲ। ਕਰੇ ਸਪਰਸ਼ ਚਰਨ ਅਰਬਿੰਦ। ਧੀਰਜ ਦੇ ਸ਼੍ਰੀ ਹਰਿਗੋਵਿੰਦ ॥ ੩੩ ॥ ਗਏ ਛਰੋਲੀ ਕੋ ਸੁਖ ਬਾਸੇ। ਸਿਮਰਤਿ ਰਹਤਿ ਗੁਰੂ ਸੁਖ ਰਾਸੇ। ਕੇਤਿਕ ਦਿਨ ਬਿਤਾਇ ਸੋ ਘਰ ਮੈਂ*। ਭਯੋ ਪ੍ਰਸੂਤ ਨਾਨਕੀ ਸਮੈਂ ॥੩੪॥ ਮਾਸ ਵਿਸਾਖ ਹੁਤੋ ਅਭਿਰਾਮਾਰਹੀ ਜਾਮਨੀ ਸਵਾ ਸੁ ਜਾਮ। ਸੋਲਹ ਸੈ ਉਨਹੱਤਰਾ† ਸਾਲ। ਬਦੀ ਪੰਚਮੀ[13] ਥਿਤਿ ਤਿਸਿ ਕਾਲ ॥ ੩੫ ॥ ਸੇਬਨਮਾਨ ਧਾਇਨਿ ਤੇ ਹੋਇ। ਦਾਸੀ ਦਾਸ ਹਰਖ ਸਭਿ ਕੋਇ। ਬਾਲਕ ਜਨਮਨੋ ਭਯੋ ਅਨੰਦ। ਰਖਿਬੇ ਹਿਤ ਜਗ ਬੀਰਜ ਹਿੰਦ[14] ॥੩੬॥ਜਿਨਿ ਕੀ ਸਮ ਜਗ ਭਯੋ ਨ ਕੋਇ। ਪਰਹਿਤ ਸੀਸ

---

[1]ਖਿਲਾਰਦੇ। [2]ਬਹੁਤੇ ਸ਼ਸਤ੍ਰਾਂ ਨੂੰ ਇਕੱਠਾ ਕਰਦੇ ਹਨ। [3]ਹੋਰਨਾਂ ਨੂੰ ਹਟਾਕੇ। [4]ਲਿਆਂਦੀ। [5]ਸੁਸ਼ੀਲ ਹੁੰਦੇ ਸਨ (ਇਨ੍ਹਾਂ ਨੇ ਓਹ ਸੁਭਾਵ)ਵਿਸਾਰ ਦਿੱਤਾ ਹੈ; ਭਾਵ ਸ਼ਾਂਤ ਬ੍ਰਿਤੀ ਤੋਂ ਹੈ। [6]ਤ੍ਰੀਕਾ, ਤਰੀਕਾ। [7]ਸ਼ਸਤ੍ਰਾਂ ਵਿਚ। [8]ਮਿਰਜਾਦਾ ਭੰਗਨ ਕੀਤੀ ਹੈ। [9]ਕੋਈ ਨੇੜੇ ਹੋਕੇ ਕਹਿ ਨਹੀਂ ਸਕਦਾ। [10]ਸਾਲੀ (ਗੁਰੂ ਜੀ ਦੀ)। [11]ਭਾਵ ਵਿਸਾਖ ਵਦੀ ਪੰਚਮੀ। [12]ਰਖਣੇ ਵਾਸਤੇ ਹਿੰਦੂਆਂ ਦਾ ਬੀਜ ਜਗਤ ਵਿਚ। *ਪਾਃ—ਸੁਖਰ ਮੈਂ। †ਇਤਿਹਾਸਾਂ ਵਿਚ ਅਵਤਾਰ ਦਾ ਸੰਮਤ੧੬੭੮ ਮਿਲਦਾ ਹੈ।

ਦਿਯੋ ਜਿਨਿ ਜੋਇ। ਭਾ ਮੰਗਲ ਦੇਵਨਿ ਮਹਿ ਘਨੋ। 'ਬਿਨਸਤਿ ਧਰਮ ਰਾਖਿ ਹੈਂ'[1]ਭਨੋ'[2]॥੩੭॥ ਸੁਰ ਸਕਿ ਆਇ ਸਦਨ ਸੋ ਪੂਜਾ[3]। ਕਰਹਿ ਸਤੁਤਿ 'ਇਨਿ ਸਮ ਨਹਿ ਦੂਜਾ'। ਚੰਦਨ ਚਰਚਹਿੰ ਫੂਲ ਚਢਾਵੈਂ। 'ਧੰਨ ਗੁਰੂ ਘਰ' ਕਹਿ ਹਰਖਾਵੈਂ ॥ ੩੯ ॥ ਭਈ ਭੋਰ ਜਹਿੰ ਕਹਿੰ ਸੁਧਿ ਹੋਈ। ਗੁਰੂ ਬਧਾਈ ਦੇ ਸਭਿ ਕੋਈ। ਬਹੁ ਮੰਗਲ ਕੇ ਬਾਦਿਤ ਬਾਜੇ।ਬੰਦਨਵਾਰੈਂ ਦ੍ਵਾਰਨਿ ਸਾਜੇ ॥ ੩੯ ॥ ਮੰਗਤਿ ਜਨ ਕੋ ਧਨ ਗਨ ਦੀਨੋ। ਨਗਰ ਅਨੰਦ ਨਾਰਿ ਨਰ ਕੀਨੋ। ਬਾਂਧੇ ਟੋਲਿ ਨਾਗਰੀ ਸੁੰਦਰ। ਚਲਿ ਪ੍ਰਵਿਸ਼ੀ ਸਤਿਗੁਰੁ ਕੇ ਮੰਦਿਰ ॥੪੦॥ ਬਸਨ ਬਿਭੂਖਨ ਧਰਿ ਧਰਿ ਆਛੇ। ਗਾਵਹਿੰ ਗੀਤਨਿ ਆਗੇ ਪਾਛੇ। ਸਭਿ ਕੁਲ ਰੀਤਿ ਕਰੀ ਜੋ ਲਹੀ। ਮਿਲਿ ਮਿਲਿ ਸਭਿਨਿ ਬਧਾਈ ਕਹੀ॥੪੧॥ਸ਼੍ਰੀ ਸਤਿਗੁਰੁ ਤਬਿ ਰਿਦੇ ਬਿਚਾਰਾ।–ਇਸ ਕੇ ਉਪਜਹਿ ਬਲੀ ਉਦਾਰਾ[4]। ਰਣ ਬਹਾਦਰੀ ਕਰਹਿ ਬਡੇਰੀ। ਇਹ[5] ਨਿਰਭੈ ਜਰ ਤੁਰਕ ਉਖੇਰੀ॥ ੪੨ ॥ ਸੁਤ ਬਹਾਦਰੀ ਤੇਗ ਕਰੇ ਹੈਂ[6]। ਸ਼ੱਤ੍ਰੂ ਬ੍ਰਿੰਦ ਕੋ ਜੰਗ ਖਪੈ ਹੈਂ[7]ਧਾਂਤੇ 'ਤੇਗ ਬਹਾਦਰ'ਨਾਮ–।ਧਰਨੋ ਬਿਚਾਰ ਗੁਰੂ ਅਭਿਰਾਮ ॥ ੪੩ ॥ ਸੁਨਤਿ[8] ਨਾਨਕੀ ਹਰਖਤਿ ਹੋਈ। ਕਰਤਿ ਪ੍ਰੇਮ ਮੁਖ ਸੁਤ ਕੋ ਜੋਈ। ਇਸ ਪ੍ਰਕਾਰ ਗਨ ਮੰਗਲ ਭਏ। ਪੰਚ ਪੁੱਤ੍ਰ ਸਭਿ ਗੁਰੁ ਨਿਪਜਏ[9]॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੌ 'ਸ਼੍ਰੀ ਤੇਗ ਬਹਾਦਰ ਜਨਮ' ਪ੍ਰਸੰਗ ਬਰਣਨੰ ਨਾਮ ਤੀਨ ਸਯਕੀ ਅੰਸੂ ॥ ੬੪ ॥

੬੪. [ਬੀਬੀ ਵੀਰੋ ਦੇ ਵਿਆਹ ਦੀ ਤਿਆਰੀ। ਬੀਰ ਰਸੀ ਠਾਠ ਪਰ ਤਰਕਾ]।

ਦੋਹਰਾ ॥ ਦਿਨ ਪ੍ਰਤਿ ਦਾਨ ਬਿਸਾਲ ਦਿਜ ਅਰੁ ਦੀਨਨਿ ਕੋ ਦੇਤਿ। ਦਾਰਿਦ ਰਹਨੋ ਨ ਪੁਰਿ ਬਿਖੈ ਆਇ ਗੁਰੂ ਤੇ ਲੇਤਿ॥੧॥ਚੌਪਈ।।ਅਦਭੁਤ ਚਲਿਤ ਗੁਰੂ ਦਿਖਰਾਵੈਂ। ਜਿਨਿ ਕੋ ਭੇਦ ਨਹੀਂ ਕੋ ਪਾਵੈ। ਵਹਿਰਿ ਕ੍ਰਿਯਾ[10] ਪਿਖਿ ਨਿੰਦਾ ਕਰੈਂ। 'ਬੋ ਮਿਰਜਾਦਿ ਸਕਲ ਇਹ ਧਰੈਂ'॥੨॥ਜਿਮਿ ਸ਼੍ਰੀ ਕ੍ਰਿਸ਼ਨ ਚੰਦ ਕੋ ਦੇਖਿ। ਕਰਹਿੰ ਵਹਿਰ ਵਿਵਹਾਰ ਅਲੇਖ[11]।–ਇਸਤ੍ਰੀ

[1](ਦੇਵਤਿਆਂ) ਕਿਹਾ ਕਿ ਬਿਨਸਦਾ ਧਰਮ ਰੱਖਣਗੇ। [2]ਓਹ ਘਰ ਪੂਜਿਆ। [3]ਭਾਵ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਉਪਜਨਗੇ। [4](ਤੇ) ਇਹ (ਸ਼੍ਰੀ ਤੇਗ ਬਹਾਦਰ ਜੀ)। [5](ਇਹ ਸਾਡਾ) ਪੁਤ੍ਰ ਤੇਗ ਦੀ ਬਹਾਦਰੀ ਕਰੇਗਾ। (ਅ) (ਇਨ੍ਹਾਂ ਦਾ) ਪੁਤ੍ਰ ਅਰਥਾਤ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ। [6](ਅਤੇ ਓਹ, ਭਾਵ ਇਨ੍ਹਾਂ ਦਾ ਪੁਤ੍ਰ) ਬੜੇ ਸ਼ੱਤ੍ਰੂਆਂ ਨੂੰ ਜੰਗ ਵਿਚ ਖਪਾਏਗਾ। [7](ਨਾਮ ਸ਼੍ਰੀ ਤੇਗ ਬਹਾਦਰ) ਸੁਣਕੇ। [8]ਗੁਰੂ ਜੀ ਦੇ (ਘਰ) ਉਤਪੰਨੋ ਹੋਏ। [9]ਬਾਹਰਲੀ ਕ੍ਰਿਯਾ। [10]ਬਾਹਰ ਦਾ ਸਾਰਾ ਵਿਹਾਰ ਸ਼੍ਰੀ ਕ੍ਰਿਸ਼ਨ ਜੀ ਦਾ ਦੇਖਣਾ ਕਰਕੇ ਉਨ੍ਹਾਂ ਨੂੰ ਇਸਤ੍ਰੀ ਜਿਹ ਕਹਿੰਦੇ ਹਨ।

ਜਿਤਿ[1]–ਆਦਿਕ ਸਭਿ ਕਹੈਂ।ਪੂਰਨ ਪੁਰਖ ਨਹੀ ਚਿਤ ਲਹੈਂ॥੩॥ਜੇ ਸਮਰੱਥ ਪ੍ਰਭੂ ਅਵਤਾਰ। ਚਹੈਂ ਸੁ ਕਰੈਂ ਜਿ ਸ਼ਕਤਿ ਉਦਾਰ। ਗਨ ਦੋਖਨਿ ਤੇ ਲਿਪਹਿਂ[2] ਨ ਕੈਸੇ। ਕਮਲ ਦਲਨਿ ਪਰਿ ਜਲ ਕਨ ਜੈਸੇ ॥੪॥ ਤਿਨ ਮਹਿਂ ਅਵਗੁਨ ਭੀ, ਗੁਨ ਹੋਤਿ। ਰੀਤਿ ਕੁਰੀਤਿ ਚਹੈਂ, ਸੁ ਉਦੋਤਿ[3]।ਬਿਨ ਜਾਨੇ ਜਿਨ ਕੀ ਮਤਿ ਅਲਪ। ਨਿੰਦਾ ਕਰੈਂ ਸੁ ਦੂਖਨ ਕਲਪਿ[4] ॥ ੫ ॥ ਦੂਰਿ ਦੂਰਿ ਹੀ ਨਿੰਦਾ ਕਰੈਂ। ਗੁਰ ਮਹਿਂ ਅਵਗੁਨ ਦੂਖਨ ਧਰੈਂ।ਨਿਕਟਿ ਹੋਇ ਭੂਸ਼ਨਿ ਕਰਿ ਰਹੈਂ। ਤੇਜ ਪ੍ਰਚੰਡ ਗੁਰੂ ਕੋ ਲਹੈਂ ॥ ੬॥ ਇਕ ਦਿਨ ਗੁਰੂ ਮਹਿਲ ਮਹਿਂ ਗਏ।ਹੁਇ ਇਕਾਂਤ ਤਹਿਂ ਬੈਠਤਿ ਭਏ।ਤਬਿ ਦਮੋਦਰੀ ਚਲਿ ਕਰਿ ਆਈ। ਬੈਠਿ ਸਮੀਪਿ ਬਾਤਿ ਸਮੁਝਾਈ ॥੭॥ 'ਅਸ਼ਟ ਬਰਖ ਕੀ ਕੰਨਜਾਂ ਹੋਈ । ਉਚਿਤ ਬਨਾਹ ਕੋ ਜਾਨਹੁ ਸੋਈ। ਕਰਿ ਕੈ ਢਿਕਰ ਬਨਾਹ ਇਸਿ ਦੀਜੈ। ਸਾਹਾ ਸ਼ੁਭ ਸੁਧਵਾਵਨਿ ਕੀਜੈ' ॥ ੮ ॥ ਕਹਯੋ ਗੁਰੂ 'ਕਹਿ ਆਛੀ ਬਾਤ।ਕਰਹਿਂ ਕਾਰ ਇਮਿ, ਉਠਿ ਕਰਿ ਪ੍ਰਾਤਿ'। ਸੁਪਤਿ ਭਏ ਸਭਿ ਰਾਤਿ ਬਿਤਾਈ। ਜਾਗੇ ਪ੍ਰਭੂ ਸਮੈ ਨਿਜ ਪਾਈ[5] ॥ ੯॥ ਸੌਚ ਸ਼ਨਾਨ ਧਯਾਨ ਕੋ ਠਾਨਾ। ਦਿਨਕਰ ਉਦੈ ਉਠੇ ਭਗਵਾਨਾ। ਬੈਠਿ ਦਿਵਾਨ ਲਗਾਯੋ ਸਾਰਾ। ਦੈਵਗ[6] ਦਿਜ ਕੋ ਨਿਕਟਿ ਹਕਾਰਾ ॥ ੧੦ ॥ ਕਹਿ ਸਾਹਾ ਸੁਧਵਾਵਨਿ ਠਾਨਾ*। ਜੋਤਿਸ਼ਿ ਕੋ ਗਿਨ ਬਿਪ੍ਰ ਮਹਾਨਾ। ਕੰਨਜਾਂ ਬੀਰੋ ਨਾਮ ਸੁਧਾਵਾ। ਸਾਧੁ ਬਾਲਕ ਕੋ ਸਮੁਝਾਵਾ ॥ ੧੧ ॥ ਗ੍ਰੇਹ ਨਿਛੱਤ੍ਰ ਸੋਧੇ ਦਿਜ ਸਾਰੇ। ਪੁਨ ਸਭਿਗੁਰੂ ਸੋਂ ਬਾਕ ਉਚਾਰੇ। 'ਜੇਸ਼ਟ ਕੀ ਛਬੀਸਵੀ ਮਾਂਹਿ। ਭਲੋ ਲਗਨਿ ਪ੍ਰਾਪਤਿ ਭਾ ਤਾਂਹਿ' ॥ ੧੨ ॥ ਕਹਿ ਗੁਰੂ ਤਬਿ ਲਿਖਵਾਇਸਿ ਪਾਤੀ। ਕੁੰਗੂ ਸੰਗਿ ਛਿਰਕਿ ਸ਼ੁਭ ਭਾਂਤੀ। ਸਿੰਘਾ ਪ੍ਰੋਹਤ ਅਪਨਿ ਬੁਲਾਯਹੁ। ਸਰਬ ਬਾਰਤਾ ਕਹਿ ਸਮੁਝਾਯਹੁ॥੧੩॥'ਮੱਲੇ ਗ੍ਰਾਮ ਜਾਹੁ ਸੁਧਿ ਦੀਜੈ। ਜੇਠ ਮਾਸ ਸੁਤ ਬਨਾਹਿਨਿ ਕੀਜੈ'। ਸਿੰਘਾ ਗੁਰੂ ਕੀ ਆਇਸੁ ਪਾਇ। ਚਲਯੋ ਤਹਾਂ ਹਰਖਤਿ ਉਤਲਾਇ ॥ ੧੪ ॥ ਚਾਰਿ ਦਿਵਸ ਮਹਿਂ ਪਹੁੰਚਯੋ ਜਾਈ। ਧਰਮੇ ਸਾਥਿ ਮਿਲਯੋ ਸੁਖ ਪਾਈ। ਅਤਿ ਅਨੰਦ ਤਿਸ ਸਦਨ ਬਿਠਾਵਾ। ਕੁਸ਼ਲ ਬੂਝਿ ਗੁਰ ਕੀ ਹਰਖਾਵਾ ॥੧੫॥

---

[1]ਤ੍ਰੀਮਤਾਂ ਦੇ ਵੱਸ ਪਿਆ ਹੋਇਆ। [2]ਲਿਪਾਇਮਾਨ ਨਹੀਂ ਹੁੰਦੇ। [3]ਉਹੀ ਉੱਤਮ ਹੈ। [4]ਕਲਪਕੇ। [5]ਆਪਣੇ ਸਮੇਂ ਸਿਰ। [6]ਜੋਤਸ਼ੀ। *ਵੇਖੋ ਰਾਸਿ ੪ ਅੰਸੁ ੭ ਅੰਕ ੨੪ ਦੀ ਹੇਠਲੀ ਟੂਕ।

ਸਿੰਘੋ ਦਈ ਹਾਥ ਤੇ ਪਾਤੀ। ਲੇ ਕਰਿ ਅਤਿ ਅਨੰਦ ਭਰਿ ਛਾਤੀ। ਨਿਜ ਪਾਂਧੇ ਤੇ ਸਕਲ ਪਢਾਈ। ਸੁਨਤਿ ਬਜਾਹ ਕੀ ਸੁਧਿ ਬਿਦਤਾਈ ॥ ੧੬ ॥ ਨੰਦਕੁਇਰ ਦਾਰਾ ਸੰਗ ਕਹਨੋ। ਜੇਸ਼ਟ ਬਿਖੈ ਸਰਬ ਨਰ ਲਹਨੋ। ਮੰਗਲ ਕਰਨੋ ਅਹੈ ਜਿਮਿ ਰੀਤਿ। ਮਿਲੀ ਸੁੰਦਰੀ ਗਾਵਤਿ ਗੀਤ ॥੧੭॥ ਦੋਇ ਕ ਦਿਨ ਮਹਿੰ ਸਿੰਘਾ ਤੋਰਨੋ। ਦਾਨ ਮਾਨ ਦੇ ਅਧਿਕ ਨਿਹੋਰਨੋ।ਪੰਚ ਦਿਵਸ ਮਹਿੰ ਪਹੁੰਚਨੋ ਜਾਈ। ਸਤਿਗੁਰੁ ਸੋਂ ਸੁਧਿ ਸਕਲ ਸੁਨਾਈ॥੧੮॥ਸਭਿਨਿ ਮਸੰਦ ਸੰਗ ਫੁਰਮਾਯੋ। 'ਜਾਨਹੁ ਸਮੈਂ ਬਜਾਹ ਨਿਯਰਾਯੋ। ਕਰਹੁ ਸਮਿੱਗ੍ਰੀ ਸੰਚਨਿ ਸਾਰੇ'। ਸੁਨਿ ਸੁਨਿ ਧਨ ਲੇ ਵਹਿਰ ਪਧਾਰੇ ॥ ੧੯ ॥ ਸੰਚਨਿ ਕਰਨੋ ਘ੍ਰਿੱਤਿ ਬਹੁ ਲਜਾਏ। ਲਾਦਿ ਢਾਲਤੀ* ਉਸ਼ਟ ਪਠਾਏ। ਸੁੰਦਰ ਅੰਨ ਹੋਤਿ ਜਿਸਿ ਭੂਮਿ। ਸੁਖਮ ਚਾਵਰ ਅਰੁ ਗੋਧੂਮ ॥ ੨੦ ॥ ਗਨ ਮੇਵੇ ਕਾਵਰ[2] ਭਰਿ ਆਈ।ਬਸਨ ਮੋਲ ਬਹੁ ਕੇ[3] ਸਮੁਦਾਈ।ਇੱਤਯਾਦਿਕ ਚਹਿਯਤਿ ਸੋ ਲਜਾਏ। ਸੰਚਿ ਸਮਿੱਗ੍ਰੀ ਭਜਾਰ ਕਰਾਏ ॥ ੨੧ ॥

ਸ਼੍ਰੀ ਹਰਿ ਗੋਵਿੰਦ ਸਹਜਿ ਸੁਭਾਇ। ਪੈਂਦੇ ਪਰ ਰੁਖ ਵਧਿ ਅਧਿਕਾਇ। ਰੀਝਹਿੰ ਕਦ ਬਿਸਾਲ ਅਵਿਲੋਕੈਂ। ਬਲ ਤੇ ਮਹਿਖਨਿ ਕੋ ਗਹਿ ਰੋਕੈ ॥ ੨੨ ॥ ਸ਼੍ਰੀ ਫਲ ਧਰਿ ਕੈ ਦੰਡ ਦਬਾਵੈ। ਫੋਰਿ ਦੇਤਿ ਨਹਿੰ ਬਿਲਮ ਲਗਾਵੈ। ਫਿਰਤਿ ਮੁੰਗਰੀ ਫੇਰਤਿ ਜਹਾਂ। ਧਸਕ੍ਰਤਿ ਧਰਾ, ਗਰਤ ਹ੍ਵੈ ਤਹਾਂ[4] ॥ ੨੩ ॥ ਦੋਇ ਘਟੀ ਦਿਨ ਜਬਿ ਰਹਿ ਜਾਵੈ। ਅਪਨੋਂ ਬਲ ਤਿਹ ਸੰਗ ਲਗਾਵੈ। ਕਰਹਿ ਅਨੇਕ ਰੀਤਿ ਕੇ ਦਾਇ। ਗਹੈਂ ਗੁਰੂ ਕਰ ਲੇਤਿ ਦਬਾਇ[5] ॥੨੪॥ ਹੋਇ ਬਿਬਸਿ ਬਲ ਚਲਹਿ ਨ ਥੋਰਾ। ਤਉ ਕਹੈ[6] 'ਬਲ ਘਾਟਿ ਨ ਮੋਰਾ। ਅਜ਼ਮਤਿ ਕੋ ਬਲ ਆਪਿ ਲਗਾਵਹੁ।ਮੋ ਕਹੁ ਬਸਿ ਕਰਿ ਅੰਗ ਦਬਾਵਹੁ ॥੨੫॥ ਮੁਝ ਮਾਨਿੰਦ ਬਲੀ ਭਟ ਮਾਂਹੀ।ਆਨ ਥਾਨ ਕਿਤਿ ਦਿਖਿਯਤਿ ਨਾਂਹੀ। ਗਹੋਂ ਮਤੰਗ ਸੁੰਡ ਕਰਿ ਬਲ ਕੋ। ਐਂਚਿਨ ਕਰੋਂ ਤਜੋਂ ਨਹਿੰ ਥਲ ਕੋ ॥ ੨੬ ॥ ਉਸ਼ਟਰ ਬਪੁਰੇ ਕਹਾਂ ਅਗਾਰੀ। ਗੋਰੋਂ ਭੂ ਪਰਿ ਹ੍ਵੈ ਨ ਸੰਭਾਰੀ[7]। ਖਾਹਿ ਮਲੀਦਾ[8] ਬਲੀ ਤੁਰੰਗ। ਹੋਵਹਿ ਬਰ

---

[1]ਖੰਡ। [2]ਵਹਿੰਗੀਆਂ। [3]ਬਹੁਤੇ ਮੁੱਲ ਦੇ। [4](ਤਿੱਥੇ) ਧਸਕੇ ਧਰਤੀ ਵਿਚ ਟੋਆ ਪੈ ਜਾਂਦਾ ਹੈ। [5]ਫੜਕੇ ਜਦ ਗੁਰੂ ਜੀ ਹੱਥ ਦਬਾਉਂਦੇ ਹਨ। [6]ਪੈਂਦਾ ਕਹਿੰਦਾ ਹੈ। [7]ਸੰਭਲ ਨਾ ਸਕਣ। [8]ਨਿਹਾਰੀ ਖਾਂਦਾ ਹੋਵੇ। *ਪਾ:—ਲਾਦਨ ਹੇਤੀ।

ਦੀਰਘ ਸਰਬੰਗ[1] ॥ ੨੭॥ ਏਕਿ ਹਾਥ ਤੇ ਰੋਕੌਂ ਵਾਹੀ[2]।ਚਰਨਿ ਉਠਾਵਨਿ ਦੇਵ ਨ[3] ਭਾਂਹੀ। ਲਘੁ ਤੁਰੰਗ ਬਪੁਰੇ ਇਹਾ ਕਹਾਂ। ਭਾਗਤਿ ਕੋ ਗਹਿ ਰਾਖਵ ਤਹਾਂ[4] ॥੨੮॥ ਸੁਨਿ ਸਤਿਗੁਰੁ ਸਰਾਹਨਿ ਕਰੈਂ। [5]ਬਲ ਤੇ ਬਲੀ ਕਯੋਂ ਨ ਇਮਿ ਧਰੈਂ[6]। ਜਥਾ ਸਰੀਰੁ ਡੀਲ ਬਡ ਤੋਰਾ। ਤਿਮਿ ਹੀ ਬਲ ਬਿਸਾਲ ਨਹਿ ਥੋਰਾ॥੨੯॥ਜਿਮਿ ਬਲ ਬਡ ਤਿਮਿ ਬਰਕਸ[7] ਕਰੀ। ਅਚਿ ਖੁਰਾਕ ਬਰਕਸ ਸਮਸਰੀ[8]। ਜਥਾ ਜੋਗ ਭੋ ਕਾਰਨ ਕਾਜ[9]। ਤੁਝ ਸਮ ਬਲੀ ਨ ਅਪਰ ਸਮਾਜ[10] ॥੩੦॥ ਸੁਨਿ ਪੈਂਦੇਖਾਂ ਬਹੁਰ ਉਚਾਰੈ[11]ਹਿਤ ਕਰਿ ਆਪਿ ਮੋਹਿ ਪ੍ਰਤਿਪਾਰੈਂ। ਪਰਹਿ ਜੋਗ ਤਬਿ ਦੇਖਹੁ ਹਾਥ। ਕਹਾਂ ਕਰੌਂ[12] ਪ੍ਰਾਕ੍ਰਮ ਬਡਿ ਸਾਥ ॥ ੩੧ ॥ ਰਿਪੁ ਲਸ਼ਕਰ ਸਲਿਤਾਪਤਿ ਭਾਰੇ[13]।ਗਿਰ ਮੰਦਰ ਸਮ ਬਰੌਂ ਮਝਾਰੇ[14]।ਬਾਹੁ ਸ੍ਰਿੰਗ ਤੇ ਮਥਿ ਕਰਿ ਡਾਰੌਂ[15]।ਰੁੰਡ ਮੁੰਡ[16] ਰਣ ਖੇਤ ਬਿਥਾਰੌਂ[17]॥੩੨॥ਸੁਨਿ ਗੁਰੁ ਕਹੈਂ: [18]ਆਇ ਅਸ ਕਾਲ। ਜਿਮਿ ਚਾਹਤਿ ਚਿਤਿ ਕਰਯੋ ਬਿਸਾਲ'। ਬਹੁਤ ਬਾਰਤਾ ਪੈਂਦੇ ਸਾਥ। ਸਗਰੇ ਦਿਨ ਰਹਿੰ ਕਰਤੇ ਨਾਥ ॥ ੩੩ ॥ ਨਿਤਿਪ੍ਰਤਿ ਧਨ ਅਨਗਨ ਕੋ ਦੇਤਿ। ਬਸਨ ਬਿਭੂਖਨ ਗੁਰੁ ਤੇ ਲੇਤਿ। ਹਯ ਆਛੇ ਪਿਖਿ ਚਢਹਿ ਤਬੇਲੇ[19]। ਜ਼ੀਨ ਜਰਾਊ ਉਪਰਿ ਮੇਲੇ[20] ॥੩੪॥ ਆਛੇ ਸ਼ਸਤ੍ਰ ਗੁਰੂ ਤੇ ਲੈਹੈ। ਅਪਨੇ ਅੰਗ ਸਜਾਵਨਿ ਕੈਹੈ। ਜਿਨਿ ਵਸਤਨਿ ਕੋ ਮੋਲਿ ਵਿਸ਼ੇਸ਼। ਆਨੈ ਸੰਗਤਿ ਦੇਸ਼ ਵਿਦੇਸ਼ ॥ ੩੫ ॥ ਲੈ ਕਰਿ ਗੁਰੁ ਤਿਸਿ ਕੋ ਤਬਿ ਦੇਤਿ। ਦੇਤਿ ਜਿ ਨਹੀਂ ਮਾਂਗਿ ਸੋ ਲੇਤਿ। ਪਿਖਿ ਸਿਖ ਮਨ ਖੁਨਸਹਿ ਗਨ ਘਨੇ। ਗੁਰੁ ਤੇ ਡਰਤਿ ਨ ਮੁਖ ਤੇ ਭਨੇ ॥ ੩੬ ॥ ਗੁਰੁ ਪਹਿਰਹਿ ਗੁਰੁ ਕਾਰਜ ਲਾਗੈ। ਧਾਂਤੇ ਅਰਪਿ ਕਰਹਿ ਗੁਰੁ ਆਗੈ। ਜਬਿ ਪੈਂਦਾ ਲੈ ਧਾਰਹਿ ਅੰਗ। ਦੇਖਤਿ ਸਿਖ ਗਨ ਹੈ ਮਨ ਭੰਗ[21]॥੩੭॥ਤਿਸੀ ਖਜਾਲ ਮਹਿ ਪਰਚੇ ਰਹੈਂ।ਸਿੱਖਨਨਿ ਕੀ

[1]ਸਰਬ ਅੰਗਾਂ ਕਰਕੇ ਬੜਾ ਬਲਵਾਨ ਹੋ ਜਾਵੇ। [2]ਤਿਸ ਨੂੰ। [3]ਨਹੀਂ ਦੇਵਾਂਗਾ। [4]ਤਿੱਥੇ ਹੀ ਫੜਕੇ ਰੱਖ ਸਕਦਾ ਹਾਂ। [5]ਬਲ ਕਰਕੇ ਬਲੀ ਹੈਂ ਤੂੰ (ਇਸ ਲਈ) ਕਿਉਂ ਨਾ ਤੂੰ (ਇਉਂ ਘੋੜੇ ਆਦਿਕਾਂ ਨੂੰ) ਫੜ ਰੱਖੇਂ। [6]ਕਸਰਤ। [7]ਕਸਰਤ ਉਹੋ ਜਹੀ ਕੀਤੀ। [8]ਜਿਹੋ ਜਹੇ ਕਾਰਨ ਦੋਏ (ਖੁਰਾਕ ਤੇ ਕਸਰਤ ਦੇ) ਤਿਵੇਂ (ਬਲ ਰੂਪੀ) ਕਾਜ ਹੋਇਆ ਹੈ (ਤੇਰਾ)। [9]ਕੀ ਕੁਸ਼ ਕਰ ਦਿਖਾਵਾਂਗਾ। [10]ਭਾਰੀ ਸਮੁੰਦ੍ਰ ਵਤ ਹੋਵੇ। [11]ਮੰਦ੍ਰਾਚਲ ਪਰਬਤ ਵਾਂਗ ਵਿਚ ਜਾ ਵੜਾਂਗਾ। [12]ਬਾਹਾਂ ਰੂਪੀ ਟਿੱਲਿਆਂ ਨਾਲ ਰਿੜਕ ਸੁੱਟਾਂਗਾ। ਸ੍ਰਿੰਗ ਤੋਂ ਭਾਵ ਹੈ ਮਧਾਣੀ ਦਾ ਫੁੱਲ। [13]ਧੜ ਤੇ ਸੀਸ। [14]ਚੰਗਾ ਘੋੜਾ ਤਵੇਲੇ ਵਿਚ ਵੇਖਕੇ ਚੜ੍ਹ ਪੈਂਦਾ ਹੈ। [15]ਪਾ ਲੈਂਦਾ ਹੈ। [16]ਮਨ ਵਹਿ ਜਾਂਦਾ ਹੈ।

ਦਿਸ਼ਿ ਕਬਹੁੰ ਨ ਲਹੈਂ। ਸੰਗਤਿ ਪਿਖਿ ਸੁਭਾਉ ਗੁਰੂ ਕੇਰਾ। ਕਰਹਿ ਬਿਚਾਰ ਉਚਾਰ ਕੁਫੇਰਾ[1] ॥੩੯॥ 'ਦੇਖਹੁ ਪੂਰਬ ਗੁਰ ਕੀ ਰੀਤਿ। ਮੀਂਡ[2] ਮ੍ਰਿਜਾਦਿ ਕਰੀ ਬਿਪਰੀਤਿ। ਸਤਿ ਸੰਗਤਿ ਮਹਿੰ ਮਨ ਜਿਨ ਥੋਰਾ। ਰਾਚੇ ਕਰਮ ਕਰਤਿ ਜੋ ਘੋਰਾ॥੪੯॥ ਦੁਤੀਏ ਤੁਰਕਨਿ ਘਰ ਮਹਿੰ ਧਰੀ। ਨਹੀਂ ਗਿਲਾਨ ਤਨਕ ਮਨ ਕਰੀ। ਧਰਮਸਾਲ ਟਿਕਿ ਬੈਠਤਿ ਨਾਂਹੀ। ਕਰਤਿ ਅਖੇਰ ਬ੍ਰਿਤਿ ਬਨ ਮਾਂਹੀ ॥ ੪੦ ॥ ਕਾਜੀ 'ਦੁਹਿਤਾ' ਕੇ ਨਿਤਿ ਮੰਦਿਰ। ਜਾਇ ਪ੍ਰਵੇਸ਼ਤਿ, ਹੇਰਤਿ ਅੰਦਰ[3]। ਕਹੀਅਹਿ ਕਹਾਂ ਕਹੀ ਨਹਿੰ ਜਾਇ'। ਪਿਖਿ ਪਿਖਿ ਨਿੰਦਤਿ ਹੈਂ ਸਮੁਦਾਇ ॥ ੪੧ ॥ ਸਿੱਖਨਿ ਤੇ ਨਹਿੰ ਜਾਹਿ ਸਹਾਰੀ। ਮਿਲਿ ਆਪਸਿ ਮਹਿੰ ਕਰਤਿ ਬਿਚਾਰੀ। 'ਤੁਰਕ ਬਡੋ ਅਪਨੇ ਮੁਖ ਲਾਯੋ[4]। ਗੁਰੂ ਕਰੁਨਾ ਤੇ ਸੋ ਗਰਬਾਯੋ' ॥ ੪੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਞ ਰਾਸੇ 'ਪੈਂਦੇ ਖਾਨ' ਪ੍ਰਸੰਗ ਵਰਨਨੰ ਨਾਮ ਚਤੁਰ ਸਸ਼ਠੀ ਅੰਸੂ ॥ ੬੪ ॥

੬੫. [ਸਿੱਖਾਂ ਵਿਚ ਵਿਚਾਰ]।

ਦੋਹਰਾ ॥ ਮਤਿ ਜਿਨ ਕੀ ਅਨਜਾਨ ਹੈ ਨਿੰਦਹਿੰ ਮੂਢ ਗਵਾਰ। ਮਿਲਹਿੰ ਪਰਸਪਰਿ ਬੋਲਤੇ ਕੌਲਾਂ ਕੋ ਤਕਰਾਰ ॥ ੧ ॥ ਚੌਪਈ ॥ 'ਸ਼੍ਰੀ ਗੁਰੂ ਰਾਮਦਾਸ ਬਡਿਆਈ। ਰਹਿ ਵਿਰਾਗ ਨਿਤਿ ਦ੍ਰਿਗ ਜਲ ਜਾਈ[5]। ਇਕਿ ਰਸ ਬ੍ਰਿਤੀ ਸਦਾ ਚਿਤ ਸ਼ਾਂਤੀ। ਜਿਨਿ ਕੇ ਮੋਹ ਨ ਮਾਯਾ ਭਾਤੀ[6] ॥ ੨ ॥ ਸਤਿ ਸੰਗਤਿ ਕਰਤੇ ਦਿਨ ਬੀਤੇ। ਬੈਠਹਿੰ ਸ਼ਬਦ ਸੰਗਿ ਚਿਤ ਪ੍ਰੀਤੇ[7]। ਜਾਗਹਿੰ ਜਾਮਨਿ ਕੇ ਜੁਗ ਜਾਮ[8]। ਤਬਿ ਸਤਿਸੰਗ ਹੋਤਿ ਅਭਿਰਾਮ॥੩॥ ਤਿਨਿ ਕੇ ਸੁਤ ਸ਼੍ਰੀ ਅਰਜਨ ਭਏ। ਗੁਨ ਗਨ ਪਿਖਿ ਗੁਰੂ ਗਾਦੀ ਦਏ। ਤਿਨਹੁੰ ਕਰੇ ਜੇਤਿਕ ਉਪਕਾਰ। ਛਪੇ ਨਹੀਂ, ਬਿਦਤੇ ਸੰਸਾਰ ॥ ੪ ॥ ਸ਼੍ਰੀ ਅੰਮ੍ਰਿਤਸਰ ਰਹੇ ਬਨਾਵਤਿ।ਬਹੁਰੋ ਤਾਰਨ ਤਰਨ ਸੁਹਾਵਤਿ[9]।[10]ਸ਼੍ਰੀ ਗ੍ਰੰਥ ਸਾਹਿਬ ਗੁਰੂ ਕਰਸੋ[11]।ਮਨਹੁੰ ਸ਼ੋਧ ਕੋ ਮੰਦਰ ਭਰਸੋ ॥ ੫ ॥ ਜਬਿ ਲੌ ਤਨ ਕੀ ਥਿਰਤਾ ਲਹੇ[12]।ਪਰਉਪਕਾਰ ਕਰਤਿ ਹੀ ਰਹੇ। ਚਹੁੰ ਦਿਸ਼ਿ ਉੱਜਲ ਜਸੁ ਬਿਸਤਾਰਾ। ਕਰਤਸੋ ਬੀਤੇ ਸੁਸ਼ਟ ਅਚਾਰਾ[13]॥ ੬ ॥ ਤਿਨਿ ਕੇ ਸੁਤ

[1]ਮਾੜਾ ਕਹਿੰਦੇ ਹਨ। [2]ਮਲਕੇ, ਮੇਟਕੇ। [3]ਘਰ ਵਿਚ ਦੇਖੀਦੇ ਹਨ। [4]ਮੂੰਹ ਚੜ੍ਹਾਯਾ ਹੈ (ਪੈਂਦਾ)। [5](ਜਨਾਂ ਨੂੰ) ਨਿਤ ਵੈਰਾਗ ਹੀ ਹਹਿੰਦਾ ਸੀ ਤੇ ਨੇਤ੍ਰਾਂ ਵਿੱਚੋਂ ਜਲ ਜਾਂਦਾ ਰਹਿੰਦਾ ਸੀ। [6]ਦੁਖਦਾਈ। [7]ਚਿੱਤ ਦੀ ਪ੍ਰੀਤੀ ਨਾਲ। [8]ਰਾਤ ਦੇ ਦੋ ਪਹਿਰ (ਰਹਿੰਦਿਆਂ)। [9]ਜੋ ਸ਼ੋਭ ਰਿਹਾ ਹੈ। [10]ਫਿਰ। [11]ਰਚਿਆ। [12]ਜਿੰਨਾਂ ਚਿਰ ਸਰੀਰ ਸਥਿਤ ਰਿਹਾ, ਭਾਵ ਆਯੂ ਭਰ। [13]ਸ੍ਰੇਸ਼ਟ ਆਚਾਰ ਕਰਦਿਆਂ ਬੀਤੀ (ਸਾਰੀ ਆਯੂ)।

ਇਹ ਗਾਦੀ ਬੈਸੇ। ਭਏ ਨ ਪਿਤਾ ਪਿਤਾਮਾ ਜੈਸੇ। ਆਗੈ ਪਾਤਿਸ਼ਾਹ ਘਰਿ ਆਵਤਿ। ਗੁਰੁ ਗਾਦੀ ਕੋ ਸੀਸ ਨਿਵਾਵਤਿ ॥ ੭ ॥ ਇਹ ਸ਼ਾਹੁਨਿ ਕੇ ਪਾਸਿ ਪਧਾਰੇ। ਦੁਰਗ ਕੈਦ ਥਲ ਬਸੇ ਮਝਾਰੇ। ਅਪਰ ਨਰੇਸ਼ ਦੇਸ਼ ਕੇ ਜੈਸੇ। ਇਨਹੁ ਅਪਨਿ ਗਤਿ ਠਾਨੀ ਤੈਸੇ॥੮॥ਹੁਇ ਨਿਰਦੈ ਚੰਦੂ ਕੋ ਮਾਰ॥ਨਹੀਂ ਦਯਾ ਕੋ ਲੇਸ਼ ਬਿਚਾਰਾ। ਸ਼ਾਹੁ ਸੰਗ ਪੁਨ ਆਵਤਿ ਜਾਵ[1]। ਜਥਾ ਔਰਿ ਤਿਨ ਕੋ ਉਮਰਾਵ॥੯॥ਨਹੀਂ ਬਿਚਾਰੀ ਅਪਨਿ ਬਡਾਈ॥ਜਹਾਂਗੀਰ ਢਿਗ ਬਸੇ ਤਦਾਈ। ਸੰਗਿ ਲਹੌਰ ਥਾਸ ਬਹੁ ਕਰਿਕੈ। ਕਾਜ਼ੀ ਦੁਹਿਤਾ ਆਨੀ ਹਰਿਕੈ॥੧੦॥ਕਰਨੋ ਕਾਜ ਇਹ ਦੀਰਘ ਖੋਟਾ॥ਜਾਨਿ ਤੇਜ ਬਤਿ ਕਿਨਹੁ ਨ ਹੋਟਾ[2]॥ਆਨਿ ਆਪਨੇ ਸਦਨ ਬਸਾਈ। ਨਹੀਂ ਲਖੀ ਨਿਜ ਬੰਸ ਬਡਾਈ॥ ੧੧॥ਅਬਿ ਲੌ ਨਹਿੰ ਗਿਲਾਨ ਕਹੁ ਕਰਤੇ॥ਸ਼ਾਹੁ ਸੈਨ ਤੇ ਉਰ ਨਹਿੰ ਡਰਤੇ। ਪੁਨ ਪੈਂਦੇਖਾਂ ਤੁਰਕ ਬਿਸਾਲਾ। ਰਾਖਨੋ ਨਿਕਟਿ ਦਰਬ ਦੇ ਜਾਲਾ॥੧੨॥ ਬੂਝਹਿੰ ਤਿਸਹਿ ਕਾਜ ਜੋ ਕਰਨਾ। ਦਿਨਪ੍ਰਤਿ ਕਰਹਿੰ ਅਧਿਕ ਹੀ ਕਰੁਨਾ[3]। ਇੱਤਮਾਦਿਕ ਦੋਸ਼ਨਿ ਕੋ ਲਹਿ ਲਹਿ। ਨਿੰਦਹਿੰ ਮਿਲਿ ਆਪਸਿ ਮਹਿੰ ਕਹਿ ਕਹਿ ॥ ੧੩ ॥ ਸੁਧਾ ਸਰੋਵਰ ਲਵਪੁਰਿ ਆਦਿ। ਕਰਤਿ ਜਹਾਂ ਕਹਿੰ ਗੁਰੁ ਅਪਵਾਦ। 'ਸਰਬ ਸ਼ਿਰੋਮਣਿ ਗਾਦੀ ਥਿਰੇ। ਅੰਗੀਕਾਰ ਕੁਕਰਮਨਿ ਕਰੇ' ॥ ੧੪ ॥ ਸੁਨਹਿੰ ਸਿੱਖ ਜਹਿੰ ਕਹਿੰ ਗੁਰੁ ਨਿੰਦਾ। ਬਸਿ ਨਹਿੰ ਚਲਹਿ, ਧਰਹਿੰ ਚਿਤ ਚਿੰਦਾ[4]। ਮਿਲਿ ਆਪਸ ਮਹਿੰ ਕਰਤਿ ਬਿਚਾਰੇ। 'ਕੋਇ ਨ ਕਹਿ ਕਰਿ ਗੁਰੁ ਹਟਿਕਾਰੇ[5]' ॥ ੧੫ ॥–ਉਚਿਤ ਆਪਿ ਕੋ ਕਰਮ ਨ ਐਸੋ। ਬਰਤਹੁ ਪਿਤਾ ਪਿਤਾਮਾ ਜੈਸੇ–। ਕਹਾਂ ਭਯੋ ਗੁਰੁ ਸੁਮਤਿ ਨ ਚੀਨਿ। ਜਿਮਿ ਟਾਮਨਿ ਤੇ[6] ਬੰਸਿ ਕਰਿ ਲੀਨਿ' ॥ ੧੬ ॥ ਇੱਤਮਾਦਿਕ ਸਿੱਖਨਿ ਮਹਿੰ ਹੋਯਹੁ। ਦੁਖਿਤ ਅਧਿਕ ਚਿਤ ਗੁਰੁ ਇਮਿ ਜੋਯਹੁ[7]॥ਬਹੁਰ ਬਨਾਹ ਕੋ ਦਿਨ ਨਿਯਰਾਯੋ। ਸਕਲ ਮਸੰਦਨਿ ਬਾਕ ਅਲਾਯੋ ॥ ੧੭ ॥ 'ਕੀਜਹਿ ਮੇਲਿ ਬੁਲਾਵਨਿ ਸਾਰੋ। ਕਾਜ ਮਹਾਂ ਕਿਮਿ ਰਿਦੇ ਬਿਸਾਰੋ। ਕਰਹੁ ਕਰਾਹੋ ਅਬਹਿ ਚਰਾਵਨਿ। ਆਇਸੁ ਦਿਹੁ ਪਕਵਾਨ ਪਕਾਵਨਿ[8] ॥ ੧੮ ॥ ਆਗੈ ਗੰਗਾ ਮਾਤ ਸੁਜਾਨਾ। ਕਾਜ ਸੰਭਾਰਤਿ ਜਿਤਿਕ ਮਹਾਨਾ।

[1] ਆਉਂਦੇ ਜਾਂਦੇ ਹਨ। [2] ਤੇਜ ਬੜਾ ਜਾਣਕੇ ਕਿਸੇ ਨੇ ਭੀ ਨਹੀਂ ਰੋਕਿਆ। [3] ਬਹੁਤ ਕ੍ਰਿਪਾ (ਉਸ ਪੋਤ੍ਰੇ ਉੱਤੇ)। [4] ਚਿੰਤਾ। [5] ਕੋਈ ਨਹੀਂ ਕਹਿਕੇ ਗੁਰੂ ਜੀ ਨੂੰ ਰੋਕਦਾ। [6] ਟੂਣਿਆਂ ਨਾਲ। [7] ਬਹੁਤ ਦੁਖੀ ਹੋਏ ਇਉਂ ਗੁਰੂ ਜੀ ਨੂੰ ਦੇਖਕੇ। [8] (ਮਿਠਾਈ ਆਦਿ) ਪਕਵਾਨਾਂ ਦੇ ਪਕਾਵਣੇ ਦਾ।

ਜਥਾਜੋਗ ਮੰਗਲ ਕਰਿਵਾਵਤਿ। ਆਇਸੁ ਦੇਤੋ ਨੀਕ ਬਨਾਵਤਿ ॥ ੧੯॥ ਅਬਿ ਤੌ ਰਾਵਰ ਕੋ ਇਖਤਯਾਰਿ। ਕਰਿਵਾਵਹੁ ਸਭਿ ਕਾਰਜ ਤਯਾਰਿ'। ਸੁਨਿ ਗਰੁ ਕਿਤਿਕ ਕਾਲ ਨਹਿੰ ਕਹਜੋ। ਆਗੈ ਬਿਘਨ ਹੋਨਿ ਕੋ ਲਹਜੋ॥ ੨੦॥ ਮੌਨ ਠਾਨਿ ਕਰਿ ਬੈਠੇ ਸ੍ਵਾਮੀ। ਕੁਛ ਨ ਬਖਾਨਜੋ ਅੰਤਰਿਜਾਮੀ। ਪਿਖਿ ਸੁਭਾਵ ਕੌ ਸਭਿ ਬਿਸਮਾਏ।ਕਹਾਂ ਗਰੁ ਗਤਿ ਲਖੀ ਨ ਜਾਏ ॥੨੧॥ ਬਹੁਰੋ ਮੰਦਰ ਜਾਇ ਪ੍ਰਵੇਸ਼ੇ। ਥਿਰ ਪ੍ਰਯੰਕ ਪਰਿ ਜਬਿਹੂੰ ਬੈਸੇ। ਤਬਿ ਦਮੋਦਰੀ ਚਲਿ ਕਰਿ ਆਈ। ਸੁਤਾ ਬਯਾਹ ਕੀ ਗਥ[1] ਸਮੁਝਾਈ ॥ ੨੨ ॥ 'ਕਜੋਂ ਨ ਕਰਾਵਤਿ ਹੌ ਸਭਿ ਆਹਰ। ਕਾਜ ਬਿਸਾਲ ਬਿਦਤਿ ਭਾ ਜ਼ਾਹਰਿ। ਅਬਹਿ ਕਰਾਹੇ ਕਹਿ ਚਰਵਾਵਹੁ[2] । ਜਿਤ ਕਿਤ ਤੇ ਸਭਿ ਮੇਲਿ ਬੁਲਾਵਹੁ' ॥ ੨੩ ॥ ਸ਼੍ਰੀ ਸਤਿਗੁਰੁ ਸੁਨਿ ਤਬਹਿ ਬਖਾਨਾ। 'ਕਰਹੁ ਪਕਾਵਨਿ ਗਨ ਪਕਵਾਨਾ। ਮੇਲਿ ਹਕਾਰਨਿ ਬਨਹਿ ਨ ਅਬਿਹੀ।ਅਪਰ ਕਾਰ ਤਯਾਰੀ ਕਰਿ ਸਬਿਹੀ' ॥ ੨੪ ॥ ਸੁਨਿ ਦਮੋਦਰੀ ਉਰ ਬਿਸਮਾਈ।–ਇਹ ਕਿਮਿ ਬੋਲਤਿ ਲਖੀ ਨ ਜਾਈ। ਕਹਜੋ ਸਭਿਨਿ ਸੌਂ ਕਰਨੀ ਕਾਗਨਹਿੰ ਇਕਿ ਕੀਨਸਿ ਮੇਲ ਹਕਾਰ–॥ ੨੫ ॥ ਭਾਂਤਿ ਭਾਂਤਿ ਕੀ ਹੋਤਿ ਮਿਠਾਈ। ਕਰਿ ਕਰਿ ਤਯਾਰਿ ਧਰਹਿੰ ਇਕ ਠਾਈ। ਲੋਕਨਿ ਬਿਖੈ ਬਿਦਤਿ ਸਭਿ ਹੋਈ। 'ਮੇਲ ਬੁਲਾਵਨਿ ਕਿਯੋ ਨ ਕੋਈ ॥ ੨੬ ॥ ਇਹ ਭੀ ਨਈ ਰੀਤਿ ਕੁਛ ਕੀਨੀ। ਕੁਲ ਕੀ ਚਾਲਿ ਤਯਾਗਿ ਕਰਿ ਦੀਨੀ'। ਪੁਨ ਦਮੋਦਰੀ ਕਹਿ ਬਹੁ ਬਾਰੀ। ਉੱਤਰ ਦਿਯੋ ਨ, ਤ੍ਰਾਸ਼ਨਿ ਧਾਰੀ ॥ ੨੭ ॥ ਇਕਿ ਦਿਨ ਸਿਖ ਜਿਸ ਥਲ ਗੁਰਦਾਸ। ਬੈਠੇ ਬ੍ਰਿੰਦ ਜਾਇ ਕਰਿ ਪਾਸ। ਬਦਲੀ ਸੋਢੀ, ਸੇਠ ਗੁਪਾਲਾ।ਤਖਤੂ,ਤੀਰਥ,ਨਵਲੂ,ਨਿਹਾਲਾ ॥ ੨੮ ॥ ਕਿਸ਼ਨਾ, ਜੈਤ, ਤਿਲੋਕਾ ਸੂਰ[3]। ਸਿੱਖ ਤੁਲਸੀਯਾ ਰਹਤਿ ਹਜ਼ੂਰ। ਇੱਤਯਾਦਿਕ ਜਾਨਹੁ ਸਿਖ ਬ੍ਰਿੰਦ । ਕੇਤਿਕ ਗਿਨੀਅਹਿ ਨਾਮ ਬਿਲੰਦ ॥ ੨੯ ॥ ਹਾਥ ਜੋਰਿ ਗੁਰੁਦਾਸ ਅਗਾਰੀ। ਸਗਰੇ ਸਿੱਖਨਿ ਗਿਰਾ ਉਚਾਰੀ। 'ਜਹਿੰ ਕਹਿੰ ਵਧੀ ਗੁਰੂ ਕੀ ਨਿੰਦਾ। ਸੁਨਿ ਨਹਿੰ ਜਰੀ ਜਾਇ,ਚਿਤ ਚਿੰਦਾ॥੩੦॥ ਤੁਮ ਅਰੁ ਬਡੇ ਜੁ ਬੁੱਢਾ ਸਾਹਿਬ। ਸ਼੍ਰੀ ਅਰਜਨ ਕੇ ਮਹਾਂ ਮੁਸਾਹਿਬ। ਜੋ ਇੱਤਯਾਦਿ ਅਪਰ ਸਿਖ ਧੀਰ। ਤਿਨਹੁੰ ਨ ਕਬਹੁੰ ਬਿਠਾਵਹਿੰ ਤੀਰ ॥ ੩੧ ॥ ਜਿਮਿ ਮਲੇਛ ਬਡ ਪੈਂਦੇਖਾਨ। ਰਾਖਹਿੰ ਨਿਕਟਿ ਪ੍ਰੇਮ ਕੋ ਠਾਨਿ। ਪੁਨਿ ਕੌਲਾਂ ਕੀ ਬਾਤਿ ਅਜੋਗ। ਪਿਖਿ ਕੁਕਰਮ ਨਿੰਦਤਿ ਹੈਂ ਲੋਗ॥੩੨॥

[1]ਗੱਲ, ਬਾਤ, ਪ੍ਰਸੰਗ। [2]ਚੜ੍ਹਵਾਵੋ। [3]ਸੂਰਮਾ।

ਤੁਮ ਸ਼੍ਰੀ ਗੁਰੁ ਅਰਜਨ ਕੇ ਮੇਲੀ। ਕਨੋਂ ਸਮਝਾਇ ਨ ਠਾਨਹੁ ਠੇਲੀ[੧]।
ਸੁਨਿ ਗੁਰੁਦਾਸ ਕਹੀ ਨਿਜ ਬਾਨੀ।ਇਕਿ ਪੌੜੀ ਵਿਚਿ ਵਾਰਿ ਵਖਾਨੀ॥੨੩॥

ਧਰਮਸਾਲ ਕਰਿ ਬਹੀਦਾ ਇੱਕਤ ਥਾਂ ਨ ਟਿਕੇ ਟਿਕਾਇਆ ॥ ਪਾਤਿਸ਼ਾਹ ਘਰ ਆਂਵਦੇ ਗੜ੍ਹ[੨] ਚੜ੍ਹਿਆ ਪਾਤਿਸ਼ਾਹ ਚੜ੍ਹਾਇਆ ॥ ਉੱਮਤਿ[੩] ਮਹਿਲ[੪] ਨ ਪਾਂਵਦੀ ਨੱਠਾ ਫਿਰੇ ਨ ਡਰੈ ਡਰਾਇਆ ॥ ਮੰਜੀ ਥਹਿ ਮਿੰਞੇਖ ਦਾ ਕੁੱਤੇ ਹੱਖਿ ਸ਼ਿਕਾਰ ਖਿਲਾਇਆ ॥ ਬਾਣੀ ਕਰਿ ਸੁਣ ਗਾਂਵਦਾ ਕਥੇ ਨ ਸੁਣੇ ਨ ਗਾਂਢ ਸੁਣਾਇਆ ॥ ਵਿਚ ਪਾਸਿ ਨ ਰੱਖੀਅਨ ਦੇਖੀ ਦੁਸਟੁ ਆਗੂ[੫] ਮੁਹਿ ਲਾਇਆ ॥ ਸੱਚ ਨ ਲੁਕੈ ਲੁਕਾਇਆ ਚਰਣ ਕਵਲ ਸਿਖ ਭਵਰ ਲੁਭਾਇਆ ॥ ਅਜਰ ਜਰੇ ਨ ਆਪ ਜਣਾਇਆ ॥ ੨੪ ॥† [ਵਾਰ ੨੬।

[੧]ਕਿਉਂ ਸਮਝਾਕੇ ਰੋਕਦੇ ਨਹੀਂ ਹੋ ? [੨]ਕਿਲਾ। [੩]ਸਿੱਖ। [੪]ਦਰਸ਼ਨ ਸ੍ਵਰੂਪ। [੫]ਮੋਹੀ ਵਾਲਾ ਤੁਆ ਮੁਰਾਦ ਹੈ।

*ਇਸ ਪੌੜੀ ਦੇ ਅਰਥਾਂ ਲਈ ਏਥੇ ਟੀਕਾ ਵਾਰਾਂ ਭਾਈ ਗੁਰਦਾਸ ਜੀ ਸ਼੍ਰੀ ਗਿਆਨੀ ਹਜ਼ਾਰਾ ਸਿੰਘ ਜੀ ਪੰਡਤ ਕ੍ਰਿਤ ਵਾਰ ੨੬ ਦੀ ਪੌੜੀ ੨੪। ਪਰ ਜੇ ਅਰਥ ਸਮਝੇ ਜਾਣ ਜੋ ਕਵਿ ਜੀ ਨੇ ਲਾਏ ਹਨ, ਤਾਂ ਇਸ ਪੌੜੀ ਵਿਚ ਭਾਈ ਜੀ ਨੇ ਲੋਕਾਂ ਦੇ ਉਸ ਸਮੇਂ ਦੇ ਇਤਰਾਜ਼ ਦਿੱਤੇ ਹਨ ਅਤੇ ਅਖੀਰਲੀਆਂ ਤੁਕਾਂ ਵਿਚ ਤੇ ਅਗਲੀ ਪੌੜੀ ਵਿਚ ਉਹਨਾਂ ਦਾ ਆਪਣਾ ਆਸ਼ਾ ਪ੍ਰਗਟ ਹੋ ਰਿਹਾ ਹੈ ਜੋ ਕਵਿ ਜੀ ਨੇ ਅੱਗੇ ਚੱਲਕੇ ਦੱਸਿਆ ਹੈ। ਪਹਿਲੇ ਤਾਂ ਮੂਰਖਾਂ ਨਿੰਦਕਾਂ ਦੀਆਂ ਸ਼ੰਕਾ ਕਹੀਆਂ ਹਨ, ਅੰਤ ਵਿਚ ਕਿਹਾ ਹੈ ਕਿ ਇਨ੍ਹਾਂ ਗੱਲਾਂ ਨਾਲ ਸੱਚ ਨਹੀਂ ਲੁਕ ਸਕਦਾ। ਸਿੱਖ ਲੋਕ ਚਰਣਾਂ ਕਵਲਾਂ ਦੇ ਭਵਰੇ ਵਾਂਙੁ ਪ੍ਰੇਮੀ ਹਨ, ਓਹ ਸਿੱਖ ਜੋ ਅਜਰ ਨੂੰ ਜਰ ਲੈਣ ਤੇ ਆਪਾ ਫੇਰ ਨਾ ਜਨਾਵਣ ਦੇ ਦਰਜੇ ਦੇ ਪੂਰਨ ਪੁਰਖ ਹਨ। ਅਗਲੀ ਪੌੜੀ ਵਿਚ ਭਾਈ ਗੁਰਦਾਸ ਜੀ ਦੱਸਦੇ ਹਨ ਕਿ ਬੀਰ ਰਸੀ ਜੀਵਨ ਗੁਰੁ ਹਰਿ ਗੋਬਿੰਦ ਜੀ ਨੇ ਸੰਗਤ ਦੀ ਰਖਜਾ ਲਈ ਟੋਰਿਆ ਹੈ ਜਿਵੇਂ ਖੇਤੀ ਲਈ ਵਾੜ ਲਾਈ ਦੀ ਹੈ। ਭਾਈ ਗੁਰਦਾਸ ਜੀ ਦੀ ਸਪਸ਼ਟ ਰਾਇ ਗੁਰੁ ਹਰਿਗੋਬਿੰਦ ਜੀ ਦੀ ਬਾਬਤ ਇਹ ਹੈ:—

ਹਰਖਹੁੰ ਸੋਗਹਂ ਬਾਹਿਰਾ ਹਰਣ ਭਰਣ ਸਮਹੋਂਬ ਸਭੰਦਾ ॥ ਰਸ ਕਸ ਰੂਪ ਨ ਰੇਖ ਵਿਚ ਰਾਗ ਰੰਗ ਨਿਰਲੇਪ ਰਹੰਦਾ। ਗੋਸ਼ਟ ਗਿਆਨ ਅਗੋਚਰਾ ਬੁਧਿ ਬਲ ਬਚਨ ਬਿਬੇਕ ਨ ਛੰਦਾ ॥ ਗੁਰੁ ਗੋਵਿੰਦ ਗੋਵਿੰਦ ਗੁਰੁ ਹਰਿ ਗੋਵਿੰਦ ਸਦਾ ਵਿਗਸੰਦਾ ॥ ਅਚਰਜ ਨੋਂ ਅਚਰਜ ਮਿਲੈ ਵਿਸਮਾਦੇ ਵਿਸਮਾਦ ਮਿਲੰਦਾ ॥ ਗੁਰਮੁਖ ਮਾਰਗ ਚੱਲਣਾ ਖੰਡੇ ਧਾਰ ਕਾਰ ਨਿਬਹੰਦਾ ॥ ਗੁਰ ਸਿਖ ਲੈ ਗੁਰ ਸਿੱਖ ਚਲੰਦਾ ॥ ੨੧ ॥ [ਭਾ: ਗੁ: ਵਾਰ ੨੪

ਪੁਨਾ:—ਪਾਰਬ੍ਰਹਮ ਪੂਰਨ ਬ੍ਰਹਮ ਸਤਿਗੁਰੁ ਆਪੇ ਆਪ ਉਪਾਯਾ ॥ ਗੁਰੁ ਗੋਬਿੰਦ ਗੋਵਿੰਦ ਗੁਰੁ ਜੋਤਿ ਇਕ ਦੁਇ ਨਾਂਵ ਧਰਾਯਾ ॥ ਪੁੱਤ ਪਿਅਹੁੰ ਪਿਉ ਪੁੱਤ ਤੇ ਵਿਸਮਾਦਹੁੰ ਵਿਸਮਾਦ ਕਰਾਯਾ ॥ ਬਿਰਖਹੁੰ ਫਲ ਫਲ ਤੇ ਬਿਰਖ ਆਚਰਜਹੁੰ ਆਚਰਜ ਸੁਹਾਯਾ ॥ ਨਦੀ ਕਿਨਾਰੇ ਆਖੀਅਨ ਪੁੱਛੇ ਪਾਰਾਵਾਰ ਨ ਪਾਯਾ ॥ ਹੋਰਨਿ ਅਲਖ ਨ ਲੱਖੀਐ ਗੁਰੁ ਚੇਲੇ ਮਿਲਿ ਅਲਖ ਲਖਾਯਾ ॥ ਹਰਿ ਗੋਵਿੰਦ ਗੁਰੁ ਗੁਰੁ ਭਾਯਾ ॥ ੨੪ ॥ [ਭਾ: ਗੁ: ਵਾਰ ੨੬

ਚੌਪਈ ॥ 'ਨਹਿੰ ਚਿੰਤਾ ਤੁਮ ਮਨ ਮਹਿੰ ਧਾਰੋ। ਗੁਰੁ ਕੋ ਪੂਰਨ ਬ੍ਰਹਮ ਬਿਚਾਰੋ। ਸ਼੍ਰੀ ਪਰਮੇਸ਼ੁਰ ਕੇ ਅਵਤਾਰ। ਗਤਿ ਨਹਿੰ ਜਾਨੀ ਜਾਇ ਉਦਾਰ ॥ ੩੪ ॥ ਕ੍ਰਿਸ਼ਨ ਅਨੇਕ ਮ੍ਰਿਜਾਦਾ ਤੋਰੀ[1]। ਕਿਸ ਕੀ ਲਾਜ ਕੀਨਿ ਨਹਿੰ ਥੋਰੀ[2]। ਕਰਤਿ ਰਹੇ ਨਿੰਦਾ ਅਨਜਾਨ। ਸੋ ਈਸ਼ੁਰ ਨਿਰਲੇਪ ਮਹਾਨ ॥ ੩੫ ॥ ਜੇ ਤੁਮ ਚਾਹਤਿ ਕਛੂ ਕਹਾਯੋ। ਚਾਹਤਿ ਹੋ ਇਹ ਭਰਮ ਹਟਾਯੋ। ਤੌ ਬ੍ਰਿਧ ਨਿਕਟਿ ਬੇਨਤੀ ਕਰੀਯਹਿ।ਕਹਿਬੇ ਕੋ ਸਾਮਰਥ ਬਿਚਾਰੀਯਹਿ' ॥ ੩੬ ॥ ਸੁਨਿ ਕਰਿ ਸਿੱਖਨਿ ਬਹੁਰ ਬਖਾਨਾ। 'ਤੁਮ ਭੀ ਚਲਹੁ ਬ੍ਰਿੱਧ ਕੇ ਥਾਨਾ। ਦਰਸ਼ਨ ਕਰਹੁ ਸੰਗ ਨਿਜ ਲਯਾਵਹਿੰ। ਤਿਨਿ ਤੇ ਗੁਰੁ ਢਿਗ ਸਕਲ ਕਹਾਵਹਿੰ' ॥ ੩੭ ॥ ਸੁਨਿ ਬਿਨਤੀ ਕੋ ਉਠਿ ਗੁਰੁਦਾਸ। ਸਿੱਖਨਿ ਸਹਤ ਗਏ ਬ੍ਰਿਧ ਪਾਸਿ। ਬੀੜ ਬਿਖੈ ਝੁੰਗੀ ਜਿਨਿ ਪਾਈ। ਇਕਿ ਰਸ ਬ੍ਰਿਤੀ ਅਨੰਦ ਠਹਿਰਾਈ ॥ ੩੮ ॥ ਜਾਇ ਨਿਕਟਿ ਬੰਦਨ ਸਭਿ ਕੀਨਿ। ਕਹਯੋ ਜੋਰਿ ਕਰ ਹੋਇ ਅਧੀਨ। 'ਸਭਿ ਕੀ ਚਿੰਤਾ ਆਪਿ ਨਿਵਾਰਹੁ। ਤੁਮ ਹੀ ਉਚਿਤ ਰਿਦੈ ਨਿਰਧਾਰਹੁ ॥ ੩੯ ॥ ਗੁਰੁ ਨਿੰਦਾ ਨਹਿੰ ਜਾਇ ਸਹਾਰੀ। ਚਲਿ ਆਏ ਹਮ ਸ਼ਰਨਿ ਤਿਹਾਰੀ'। ਸਰਬ ਬਾਰਤਾ ਕਹਿ ਸਮੁਝਾਈ। ਕਹਯੋ ਮਰਮ ਗੁਰੁਦਾਸ ਬਨਾਈ ॥੪੦॥ ਸੁਨਿ ਬ੍ਰਿਧ ਸਭਿ ਕੋ ਕਹਯੋ ਸੁਨਾਈ। 'ਸਮਰਥ ਕੋ ਨਹਿੰ ਦੋਸ਼ ਕਦਾਈ। ਚਹੈਂ ਸੁ ਕਰੈਂ, ਨ ਭਰਮਹੁ ਰਿਦੈ। ਕਰਮਨਿ ਤੇ ਲਿਪਾਇ ਨਹਿੰ ਕਦੈ' ॥ ੪੧ ॥ ਸੁਨਿ ਸਭਿ ਕਹਯੋ 'ਜਥਾਰਥ ਬਾਤੰ। ਤਊ ਨ ਹਮ ਚਿਤ ਆਵਤਿ ਸ਼ਾਂਤੰ। ਚਾਰਹੁੰ ਬਰਨਾਸ਼੍ਰਮ ਅਰੁ ਤੁਰਕਾ। ਬਹੁ ਅਪਬਾਦ ਕਰਤਿ ਹੈਂ ਗੁਰੁ ਕਾ ॥ ੪੨ ॥ ਚਲਹੁ ਆਪਿ ਮਿਲਿ ਗੁਰੁ ਸਮੁਝਾਇ। ਦੋਨਹੁੰ ਕੋ[3] ਦਿਹੁ ਸੰਗਿ ਹਟਾਇ। ਨਾਂਹਿ ਤ ਕੌਲਾਂ ਕੋਰਿ ਜ਼ਰੂਰ। ਸੰਗਿ ਛੁਟਾਵਹੁ ਸ਼੍ਰੀ ਗੁਰੁ ਪੂਰ[4]' ॥ ੪੩ ॥ ਤਬ ਗੁਰੁਦਾਸ ਕਹਯੋ 'ਸਿਖ ਸਾਰੋ।ਆਇ ਪਰੇ ਅਬ ਸ਼ਰਨਿ ਤਿਹਾਰੋ।ਮੈਂ ਭੀ ਰਹਯੋ ਬਹੁਤ ਸਮੁਝਾਇ। ਇਨ ਕੀ ਇੱਛਾ ਦੇਹੁ ਪੁਜਾਇ' ॥ ੪੪ ॥ ਸੁਨਿ ਸਭਿ ਤੇ ਬ੍ਰਿਧ ਕਰੁਨਾ ਧਾਰੀ। ਗੁਰੁ ਮਿਲਿਬੇ ਹਿਤ ਹ੍ਵੈ ਕਰਿ ਤਯਾਰੀ। ਭਯੋ ਸੰਗਿ,ਪੁਰਿਕੋ ਚਲਿ ਆਏ।ਬਚਨ ਬਿਲਾਸ ਕਰਤਿ ਸਮੁਦਾਏ ॥੪੫॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਸਿੱਖਨਿ' ਪ੍ਰਸੰਗ ਬਰਣਨੇ ਨਾਮ ਪੰਚ ਸਪਤਮੀ ਅੰਸੁ ॥ ੬੫ ॥

---

[1]ਤੋੜੀ। [2]ਕਿਸੇ ਦਾ ਜ਼ਰਾ ਵੀ ਲਿਹਾਜ਼ ਨਹੀਂ ਕੀਤਾ। (ਅ) ਕਿਸੇ ਦੀ ਲੱਜਾ ਨਹੀਂ ਘਟਾਈ ?
[3]ਦੋਹਾਂ (ਕੌਲਾਂ ਤੇ ਪੈਂਦੇ) ਦਾ। [4]ਗੁਰੂ ਪੂਰੇ ਤੋਂ।

੬੬. [ਬਿਬੇਕਸਰ ਸਿਰਜਨ]।

ਦੋਹਰਾ ॥ ਬ੍ਰਿਧ ਭਾਈ ਗੁਰੁਦਾਸ ਕੋ ਆਗੈ ਕਰਿ ਸਮੁਦਾਇ। ਪਹੁੰਚੇ ਪੁਰੀ ਬਿਲੋਕਿ ਕੈ ਸ਼੍ਰੀ ਅੰਮ੍ਰਿਤਸਰ ਥਾਇ ॥ ੧ ॥ ਚੌਪਈ ॥ ਕਰਿ ਸ਼ਨਾਨ ਹਰਿ ਮੰਦਿਰ ਗਏ। ਹਾਥ ਜੋਰਿ ਸਭਿ ਬੰਦਤਿ ਭਏ।ਬਹੁਰਿ ਪ੍ਰਦਛਨਾ ਚਹੁੰਦਿਸ਼ਿ ਫਿਰੇ। ਪੁਰਿ ਜਨ ਮਿਲੇ ਸੁਨਤਿ ਹਿਤ ਧਰੇ ॥ ੨ ॥ ਬੂਝੇ 'ਅਬਿ ਸਤਿਗੁਰੁ ਕਿਸਿ ਥਾਨ?'।ਪੁਰਿ ਜਨ ਭਨਜੋ 'ਆਪਿ ਸਭਿ ਜਾਨਿ। ਚਢੇ ਅਖੇਰ ਬ੍ਰਿੱਤਿ ਕੋ ਗਏ। ਪੂਰਬ ਦਿਸ਼ ਕੋ ਸਨਮੁਖ ਭਏ'[1] ॥੩॥ ਸੁਨਿ ਬ੍ਰਿਧ ਸਾਹਿਬ ਰਿਦਾ ਰਸਾਲੇ[2]। ਸਿੱਖ ਸੰਗਿ ਸਭਿ ਤਿਤੁ ਦਿਸ਼ਿ ਚਾਲੇ। ਅਧਿਕ ਬ੍ਰਿੱਛ ਗਾਢੇ ਗਨ ਖਰੇ। ਬਦਰੀ ਚਲਦਲ ਆਦਿਕ ਹਰੇ ॥੪॥ ਗਏ ਰਾਮਸਰ ਕੇ ਤਬਿ ਤੀਰ। ਬੈਠੇ ਤਹਿੰ ਲੇ ਸਿੱਖਨਿ ਧੀਰ[3]। ਗੁਰੁ ਕੇ ਸਨਮੁਖ ਕਿਤਿਕ ਪਠਾਏ। 'ਹਮਰੀ ਸੁਧਿ ਕਹੀਅਹਿ ਇਤਿ ਆਏ' ॥ ੫ ॥ ਆਗੈ ਸਤਿਗੁਰੁ ਕਰੀ ਅਖੇਰੇ। ਹਨਿ ਕਰਿ ਬਨ ਕੇ ਜੀਵ ਘਨੇਰੇ। ਆਵਤਿ ਚਢੇ ਚਮੂੰ ਗਨ ਸੰਗਿ। ਚੰਚਲ ਬਲੀ ਕੁਦਾਇ ਤੁਰੰਗ ॥ ੬ ॥ ਜਾਇ ਮਿਲੇ ਸਿਖ ਕੋਸ ਅਗਾਰੀ। ਚਰਨ ਕਮਲ ਪਰਿ ਬੰਦਨ ਧਾਰੀ। ਹਾਥ ਜੋਰਿ ਕੀਨੀ ਅਰਦਾਸ। 'ਬ੍ਰਿਧ ਸਾਹਿਬ ਭਾਈ ਗੁਰੁਦਾਸ ॥ ੭ ॥ ਰਾਵਰ ਕੇ ਦਰਸ਼ਨ ਹਿਤ ਆਏ। ਪ੍ਰਥਮ ਸੁਧਾਸਰ ਮੱਧ ਨਹਾਏ। ਇਤਿ ਸੁਧਿ ਸੁਨੀ ਆਪਿ ਕੀ ਜਬੈ। ਥਿਰੇ ਰਾਮ-ਸਰ ਤੀਰਥ ਤਬੈ' ॥ ੮ ॥ ਸਭਿ ਗਤਿ ਜਾਨੀ ਅੰਤਰਜਾਮੀ। ਸਿਖ ਤਖਤੁ ਸੰਗ ਬੋਲੇ ਸ੍ਵਾਮੀ।'ਕਿਤਿਕ ਕਾਲ ਬੀਤਾ ਤਿਨ ਆਏ?।ਕੇਤਿਕ ਸਿੱਖ ਸੰਗਿ ਮੈਂ ਲਯਾਏ?' ॥੯॥'ਸੁਨਹੁ ਪ੍ਰਭੂ ਤਹਿੰ ਬੈਠੇ ਜਬੈ। ਮੈਂ ਆਧੋ ਧਾਵਤਿ ਇਤ ਤਬੈ। ਬੀਤਿ ਗਈ ਘਟਿਕਾ ਅਬਿ ਦੋਇ। ਬੀਸਕ ਸਿੱਖ ਸੰਗ ਮੈਂ ਜੋਇ[4] ॥ ੧੦ ॥ ਇਮਿ ਬਤਰਾਵਤਿ[5] ਸਤਿਗੁਰ ਆਏ।ਕਾਨਨ ਗਾਢੇ ਬ੍ਰਿਧ ਜਿਹ ਥਾਏਂ। ਹਧ ਤੇ ਉਤਰਿ ਗਏ ਗੁਰ ਤਹਾਂ। ਸਿੱਖਨ ਸਹਤ ਥਿਰਨੋ ਬ੍ਰਿਧ ਜਹਾਂ ॥੧੧॥ ਸੁਧ ਕੋ ਲਹਿ ਗਹਿ ਹਾਥ ਸਟੋਰੀ[6]। ਉਠਨੋ ਅੱਗੂ ਮਤਿ ਪ੍ਰੇਮ ਸੁ ਬੋਰੀ[7]। ਪਰਮ ਬ੍ਰਿੱਧ ਬਲ ਤੇ ਤਨ ਖਾਲੀ।ਤਨੋਂ ਤਨੋਂ ਸਿੱਖੀ ਅਧਿਕ ਸੰਭਾਲੀ ॥੧੨॥ ਗੁਰ ਕੇ ਚਰਨ ਕਮਲ ਅਭਿਲਾਖੇ। ਤਿਸੇ ਹਟਾਇ ਆਪਿ ਕਰ ਰਾਖੇ।

---

[1]ਸਾਹਮਣੇ ਕਰਕੇ। [2]ਪ੍ਰਸੰਨ ਰਿਦੇ ਵਾਲੇ। [3]ਸਿੱਖਾਂ ਦਾ ਆਸਰਾ (ਅ) ਬੁਧੀਵਾਨ,ਧੀਰਜਵਾਨ (ਬਾਬਾ ਬੁੱਢਾ ਜੀ)। [4]ਨਾਲ ਮੈਂ ਦੇਖੇ ਹਨ। [5]ਗੱਲਾਂ ਕਰਦੇ। [6]ਸੋਟੀ। [7]ਮਤੀ ਪ੍ਰੇਮ ਵਿਚ ਡੁੱਬੀ ਹੋਈ।

ਇਮਿ ਕਰਿ ਬੰਦਨ ਆਪਸਿ ਮਾਂਹੀ। ਬੈਠੇ ਰਾਮ ਤਾਲ ਤਟ ਪਾਹੀ ॥ ੧੩ ॥ ਸ਼੍ਰੀ ਹਰਿਗੋਵਿੰਦ ਬਾਕ ਬਖਾਨੇ। 'ਕਿਸਿ ਪ੍ਰਕਾਰ ਤੇ ਆਵਨਿ ਠਾਨੇ ?। ਜੋ ਤੁਮ ਕਹਤਿ ਆਇ ਉਤਿ ਜਾਤੇ'। ਆਪਿ ਖੇਦ ਕਯੋਂ ਧਾਰਯੋ ਗਾਤੇ[2] ॥ ॥ ੧੪ ॥ ਜੇਠ ਮਾਸ ਕੀ ਤਪਤਿ ਬਡੇਰੀ। ਸਹਿ ਕਰਿ ਕਿਮਿ ਆਏ ਇਸਿ ਬੇਰੀ'। ਸੁਨਿ ਬੁੱਢਾ ਬੋਲਯੋ 'ਤੁਮ ਸ੍ਵਾਮੀ। ਸਭਿ ਘਟ ਜਾਨਤਿ ਅੰਤਰਜਾਮੀ ॥ ੧੫ ॥ ਤਊ ਸਿੱਖ ਸੰਗਤਿ ਗੁਰ ਕੇਰੀ। ਕਹਯੋ ਚਹਿਤਿ ਇਨਿ ਕੇ ਹਿਤ ਪੂਰੀ[3]। ਨਿਜ ਦਾਸਨਿ ਕੇ ਕਸ਼ਟ ਬਿਨਾਸਨਿ। ਰਾਵਰ ਕੋ ਜਗ ਬਿਖੈ ਪ੍ਰਕਾਸ਼ਨਿ ॥ ੧੬ ॥ ਸੂਰਜ ਕਿਰਨ ਸਰਬ ਥਲ ਲਾਗੇ। ਤਊ ਨ ਲੇਪ ਰੰਚ ਭਰਿ ਪਾਗੇ। ਭੱਖ ਅਭੱਖ[4] ਅਗਨਿ ਮਹਿੰ ਪਰੈ। ਏਕਿ ਦੋਸ਼ ਭੀ ਛੁਯੋ ਨ ਧਰੈ ॥ ੧੭ ॥ ਤਿਮਿ ਤੁਮਰੀ ਗਤਿ ਹੈ ਸਭਿ ਕਾਲ। ਜਾਨਤਿ ਹੈਂ ਜਿਨਿ ਸੁਮਤਿ ਬਿਸਾਲ। ਨਰ ਲੀਲ੍ਹਾ ਜਗ ਪਿਖਿ ਕਰਿ ਸਾਰੇ। ਮੂਰਖ ਮਤਿ ਅਪਵਾਦ[5] ਉਚਾਰੇਂ ॥ ੧੮ ॥ ਸੁਨਿ ਸਿਖ ਖਿਝਹਿੰ ਲਰਹਿੰ ਤਿਨ ਸੰਗਿ।ਨਹੀਂ ਸਹਾਰ ਸਕਹਿੰ ਮਨ ਭੰਗ। ਧਰਹਿੰ ਬਿਖਾਦ ਕਲੇਸ਼ ਕਰੈਤੇ। ਜਹਿੰ ਕਹਿੰ ਮੂਢਨਿ ਸੋਂ ਝਗਰੈਤੇ ॥ ੧੯ ॥ ਨਿਜ ਸੰਗਤਿ ਕੋ ਕਰਹੁ ਸੁਖਾਰੀ। ਇਮਿ ਜਾਚਤਿ ਹਮ ਨਿਕਟਿ ਤੁਮਾਰੀ[6]।ਸੁਨਿਗੁਰੁ ਕਹਯੋ'ਆਪਿ ਉਪਕਾਰੀ।ਪਰ ਕਾਰਜ ਕੋ ਤਨ ਸ਼੍ਰਮ ਧਾਰੀ ॥ ੨੦ ॥ ਮੋ ਪ੍ਰਤਿ ਦਿਹੁ ਆਇਸੁ ਜਿਮਿ ਹੋਇ। ਮਾਨਨੀਯ ਰਾਵਰਿ ਬਚ ਜੋਇ। ਤੁਮ ਤੇ ਨਹਿੰ ਅਦੇਯ ਕੁਛ ਮੇਰੇ। ਹੌਂ ਅਨੁਸਾਰੀ ਸੰਝ ਸਵੇਰੇ[7] ॥ ੨੧ ॥ ਸਭਿ ਕੋ ਸੁਨਤਿ ਬ੍ਰਿੱਧ ਪੁਨਿ ਕਹੇ। 'ਸਦਾ ਪ੍ਰੇਮ ਕੇ ਤੁਮ ਬਸਿ ਰਹੋ । ਮਿਲਨਿ ਹੇਤ ਜੋਤਿਕ ਤਪ ਕੀਨੇ'। ਭਲੀ ਭਾਂਤਿ ਸੋ ਰਾਵਰ ਚੀਨੇ ॥ ੨੨ ॥ ਤਿਸੀ ਹੇਤੁ ਮੇਰੇ ਬਚ ਭਏ। ਅੰਗੀਕਾਰ ਆਪਿ ਨੇ ਕਏ। ਅਬਿ ਕੌਲਾਂ ਕੋ ਤਜਾਗਿ ਭਲੇਰੋ[8]। ਤਪ ਕੋ ਫਲ ਤਿਨਿ ਲਹਯੋ ਘਨੇਰੋ[9] ॥ ੨੩ ॥ ਇਹ ਬਿਬੇਕ[10] ਸੰਗਤਿ ਚਹਿ ਕਰਯੋ। ਜਥਾ ਜੋਗ ਤੁਮ ਨਿਕਟਿ ਉਚਰਯੋ'। ਇਮਿ ਸੁਨਿ ਬਿਧੀਆ ਜੇਠਾ ਆਦਿ। ਇਹ ਭੀ

---

[1](ਅਸੀਂ) ਓਥੇ ਆ ਜਾਂਦੇ। [2]ਸਰੀਰ ਨੂੰ ਕਿਉਂ ਖੇਦ ਦਿਤਾ। [3]ਇਨ੍ਹਾਂ ਦੇ ਹਿਤ ਦੀ (ਗਲ, ਇਨ੍ਹਾਂ ਦਾ) ਪੂਰਿਆ ਕਹਿਣਾ ਚਾਹੁੰਦਾ ਹਾਂ। [4]ਚੰਗੀ ਮੰਦੀ ਚੀਜ਼। [5]ਨਿੰਦਿਆ। [6]ਆਪ ਦੇ ਪਾਸੋਂ। [7](ਕੌਲਾਂ ਨੇ) ਜਿੰਨੇ ਤਪ ਕੀਤੇ ਸਨ। [8]ਤਜਾਗਣਾ ਭਲਾ ਹੈ। [9](ਕੌਲਾਂ ਨੇ) ਤਪ ਦਾ ਫਲ ਬਹੁਤ (ਬ੍ਰਹਮ ਗਯਾਨ) ਲੈ ਲਿਆ ਹੈ। [10]ਬਿਚਾਰ।

ਸੁਨਤਿ ਹੁਤੇ ਅਪਵਾਦ ॥ ੨੪ ॥ ਜਿਤੇ ਸੁਭਟ ਸਭਿ ਹੀ ਮਦ ਸੰਗਿ[1]। ਅਵ-
ਸਰ ਲਹਨੋ ਰਿਦੇ ਸ ਉਮੰਗ। ਕਹਤਿ ਭਏ 'ਬ੍ਰਿਧ ਅਧਿਕ ਬਡੇਰੇ। ਖਟ
ਸਤਿਗੁਰੁ ਜਿਨਿ ਆਂਖਨਿ ਹੇਰੇ[2] ॥ ੨੫ ॥ ਮਾਨਨੀਯ ਇਨਿ ਬਾਕ ਭਲੇਰੇ।
ਕਹਤਿ ਸਾਚ, ਹੈ ਨਿੰਦ ਘਨੇਰੇ[3]'। ਸੁਨਿ ਗੁਰੁ ਜਾਨਨੋ ਮਤਿ ਸਭਿ ਕੇਰੇ।
ਚਾਹਤਿ ਬਿਬੇਕ[4] ਕਰਨਿ ਹਿਤ ਮੇਰੋ॥੨੬॥–ਹੈ ਆਛੀ–ਜਬਿ ਰਿਦੇ ਬਿਚਾਰੀ
। ਸਭਿ ਕੇ ਸੁਨਤਨੋਂ ਗਿਰਾ ਉਚਾਰੀ। 'ਸੁਨਹੁ ਬ੍ਰਿੱਧ ਜੀ! ਬਾਕ ਤੁਹਾਰੇ।
ਭਏ ਤਿਨਹੁੰ ਤੇ ਅੰਗੀਕਾਰੇ[5] ॥ ੨੭ ॥ ਤੁਮ ਬਚ ਤੇ ਬਿਬੇਕ ਅਬਿ ਹੋਵਾ।
ਅਰੁ ਤਮਾਗਨਿ ਕੌਲਾਂ ਕਹੁ ਜੋਵਾ[6]। ਭਈ ਅਵਧਿ ਪੂਰਨਿ ਅਬਿ ਤਾਂਹੀ[7]।
ਪੰਦ੍ਰਹ ਦਿਵਸ ਔਰ ਰਹਿਂ ਜਾਂਹੀ[8] ॥ ੨੮ ॥ ਬਿਨਾਂ ਤਮਾਗਿ ਤੇ ਤਮਾਗਨਿ
ਹੋਈ। ਇਸ ਮਹਿਂ ਸੰਸੇ ਰਹਨੋ ਨ ਕੋਈ। ਹੋਨਿਹਾਰ ਹੋਯੋ ਜਬਿ ਚਹੈਂ[9]।
ਤਬਿ ਰਾਵਰ ਮੁਖਤੇ ਬਚ ਕਹੈਂ[10] ॥੨੯॥ ਬ੍ਰਹਮ ਅਸਤ੍ਰ ਰਘੁਬਰ ਕਰਿ
ਜੈਸੇ[11]। ਤੁਮਰੇ ਬਾਕ ਨਿਫਲ ਨਹਿਂ ਤੈਸੇ।ਕਹੋ ਬਿਬੇਕ ਲਗਾਵਨਿ ਮੋਹੀ।
ਤਤਛਿਨਿ ਕਰੌਂ ਪਾਇ ਬਚ ਤੋਹੀ[12] ॥ ੩੦ ॥ ਗੁਰੁ ਤੇ ਸੁਨਤਿ ਸਰਬ ਉਰ
ਹਰਖੇ। ਜਨੁ ਅਨੰਦ ਕੇ ਬਾਦਰ ਬਰਖੇ।ਬ੍ਰਿਧ ਸਾਹਿਬ ਕਰ ਸੋਂ ਕਰ ਗਹਨੋ।
ਕੁਛ ਤਹਿਂ ਚਲੇ ਭਲੋ ਥਲ ਲਹਨੋ[12]॥੩੧॥'ਇਹ ਬਿਬੇਕ* ਤੁਮਕੌ ਲਗਿ
ਭਾਰੀ। ਜਥਾ ਸਰੂਪ ਧਰਨੋ ਉਪਕਾਰੀ। ਅਪਨੋ ਸਰ ਖਨਿਵਾਵਨਿ

[1]ਸਦਾ ਨਾਲ ਰਹਿੰਦੇ ਹੁੰਦੇ ਸਨ। [2]ਅਖੀਂ ਦਰਸ਼ਨ ਕੀਤੇ ਹਨ। [3]ਬਹੁਤੀ ਨਿੰਦਾ ਹੋ ਰਹੀ ਹੈ। [4]ਵੀਚਾਰ। [5]ਭਾਵ ਆਪ ਦੇ ਵਾਕਾਂ ਨਾਲ ਹੀ ਕੌਲਾਂ ਆਈ ਸੀ। [6]ਜੋ ਹੈ। [7]ਭਾਵ ਕੌਲਾਂ ਦੀ। [8]ਰਹਿੰਦੇ ਹਨ ਜਿਸ ਦੇ। [9]ਜਦੋਂ ਹੋਣਹਾਰ ਹੋਇਆ ਚਾਹੁੰਦੀ ਹੈ। [10]ਤਦੋਂ ਆਪ ਮੁਖੋਂ ਵਚਨ ਕਰਦੇ ਹੋ। [11]ਜਿਵੇਂ ਰਾਮ ਦੇ ਹੱਥੋਂ ਬ੍ਰਹਮ ਅਸਤ੍ਰ (ਬ੍ਰਿਥਾ ਨਹੀਂ ਜਾਂਦਾ) [ਸੰਸ:, ਬ੍ਰਹਮ। ਸ੍ਰਜ੍=ਮੰਤ੍ਰ ਪੜ੍ਹਕੇ ਚਲਾਇਆ ਜਾਣ ਵਾਲਾ ਅਸਤ੍ਰ]। [12]ਕੁਝ ਕੁ ਤਿੱਥੋਂ ਚਲ ਕੇ (ਕੋਈ) ਭਲਾ ਥਾਂ ਡਿੱਠਾ।

*ਵਿਵੇਕ ਪਦ ਸੰਸਕ੍ਰਿਤ ਹੈ [ਵਿ+ਵਿਦ੍=ਵਿਚਾਰਨਾ] ਤੋਂ ਬਣਦਾ ਹੈ, ਇਸ ਦਾ ਅਰਥ ਹੈ ਉਹ ਗਯਾਨ ਜੋ ਵੇਰਵਾ ਕਰਕੇ ਗਲ ਨੂੰ ਅਨੁਭਵ ਕਰ ਸਕੇ। ਭਲੇ ਬੁਰੇ ਦਾ ਗਯਾਨ। ਸਤਿ ਅਸੱਤਿ ਦਾ ਗਿਆਨ। ਬ੍ਰਹਮ ਤੇ ਜਗਤ ਦਾ ਫਰਕ ਸਮਝਾ ਸਕਣ ਵਾਲਾ ਗਿਆਨ। ਜਾਪਦਾ ਹੈ ਕਿ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਜਿਸ ਅਸਥਾਨ ਤੇ ਏਕਾਂਤ ਬਨ ਵਿਚ ਬੈਠਕੇ ਸਿੱਖਾਂ ਨੂੰ ਵਿਵੇਕ ਜਾਂ ਗਿਆਨ ਦਾ ਉਪਦੇਸ਼ ਕਰਦੇ ਹੁੰਦੇ ਸਨ, ਉਥੇ ਉਸ ਯਾਦ-ਗਾਰ ਵਿਚ ਬਿਬੇਕਸਰ ਸਰੋਵਰ ਬਣਿਆਂ। ਇਸ ਦੇ ਕਿਨਾਰੇ ਹਮੇਸ਼ਾ ਗਿਆਨੀ ਤੇ ਤਮਾਗੀ ਸਿੱਖ ਵਸਦੇ ਰਹੇ ਹਨ। ਨੇੜੇ ਦੇ ਸਮੇਂ ਵਿਚ ਪ੍ਰਸਿੱਧ ਗਯਾਨੀ ਬਾਬਾ ਮੋਹਰ ਸਿੰਘ ਜੀ ਨਕਦੀ

[ਬਾਕੀ ਟੂਕ ਵੇਖੋ ਅਗਲੇ ਪੰਨੇ ਦੇ ਹੇਠ]

ਕੀਜੈ। ਨਾਮ ਬਿਬੇਕ ਤਾਲ ਧਰਿ ਦੀਜੈ ॥ ੩੨ ॥ ਬਿਗਰਹਿ ਰਹਤਿ ਬਿਖੈ ਸਿਖ ਜੋਈ। ਆਨਿ ਸ਼ਨਾਨਹਿ ਨਿਰਮਲ ਹੋਈ। ਅਪਰ ਕਾਮਨਾ ਦਾਨ ਜੁ ਸੋਵੈ। ਰਾਵਰ ਕੋ ਪ੍ਰਤਾਪ ਸੋ ਦੇਵੈ[1] ॥ ੩੩ ॥ ਸੁਨਿ ਬਿਧ ਕੇ ਬਚ ਪਟ ਕਟ[2] ਕਸੀ। ਲਈ ਮੰਗਾਇ ਹਾਥ ਗਹਿ ਕਸੀ[3]। ਖਨੀ ਮ੍ਰਿੱਤਕਾ ਵਹਿਰਿ ਗਿਰਾਈ। ਪੁਨਿ ਸਿੱਖਨਿ ਤਹਿੰ ਕਾਰ ਕਮਾਈ ॥ ੩੪ ॥ ਖਨਹਿੰ ਮ੍ਰਿੱਤਕਾ ਵਹਿਰਿ ਨਿਕਾਰੈਂ। ਨਿਜ ਥਸਤ੍ਰਨਿ ਮਹਿੰ ਭਰਿ ਭਰਿ ਡਾਰੈਂ। ਸੁਭਟ ਸਿੱਖ

---

[1]ਆਪ ਜੀ ਦਾ ਪ੍ਰਤਾਪ (ਸੋ ਕਾਮਨਾ ਤਿਸ ਕਾਮਨਾਵਾਨ ਨੂੰ) ਦੇਵੇ। [2]ਬਸਤ੍ਰ ਕਮਰ ਨਾਲ। [3]ਕਹੀ ਫੜੀ।

[ਫੁਟਨੋਟ (ਪਿਛਲੇ ਪੰਨੇ ਦੀ ਬਾਕੀ ਟੂਕ)]

ਲਗ ਪਗ ੧੫੦ ਬਰਸ ਦੀ ਉਮਰਾ ਭੋਗ ਕੇ ਸੰਃ ੧੯੧੩ ਬਿਃ ਇਸੇ ਦੇ ਕਿਨਾਰੇ ਗੁਜ਼ਰੇ ਹਨ। ਅੰਤਰਜਾਮੀ ਸੰਤ ਤੇ ਸੰਤ ਬਸੰਤ ਸਿੰਘ ਆਦਿ ਗਿਆਨੀ ਇਨ੍ਹਾਂ ਦੇ ਸਤਿਸੰਗ ਤੋਂ ਗੁਰਮੁਖ ਹੋਏ ਸੇ। ਮੋਕਾਲਫ ਨੂੰ ਬੀ ਇਹੋ ਪਤਾ ਲੱਗਾ ਸੀ ਕਿ ਇਹ ਗਜਾਨ ਦਾਨ ਦੀ ਯਾਦਗਾਰ ਦਾ ਸਥਾਨ ਹੈ। ਕਵਿ ਸੰਤੋਖ ਸਿੰਘ ਜੀ ਬੀ ਇਸੇ ਅੰਸੁ ਦੇ ਅੰਕ ੩੭ ਵਿਚ ਗੁਰੂ ਜੀ ਦਾ ਬਚਨ ਦੱਸਦੇ ਹਨ ਕਿ 'ਸਿਖ ਬਿਬੇਕੀ ਇਹਾਂ ਨਿਵਾਸਹਿੰ'।

ਬਿਬੇਕ ਪਦ ਦਾ ਅਰਥ ਤਨਖਾਹ ਯਾ ਦੰਡ ਕੋਸ਼ਾਂ ਵਿਚ ਨਹੀਂ, ਨਾ ਹੀ ਛੇਵੇਂ ਸਤਿਗੁਰਾਂ ਦੇ ਸਮੇਂ ਤਕ ਸਿੱਖਾਂ ਵਿਚ ਇਸ ਦਾ ਕੋਈ ਐਸਾ ਅਰਥ ਹੈਸੀ। ਇਥੇ ਪਦ 'ਬਿਬੇਕ' ਤੇ ਅੰਕ ੩੩ ਵਿਚ 'ਰਹਤਿ' ਦੋਇ ਦਸਮੇਂ ਪਾਤਸ਼ਾਹ ਦੇ ਅੰਮ੍ਰਿਤ ਦੀ ਮਰਯਾਦਾ ਤੋਰਨ ਤੋਂ ਮਗਰੋਂ ਦੇ ਇਨ੍ਹਾਂ ਅਰਥਾਂ ਵਿਚ ਵਰਤੇ ਗਏ ਪਦ ਹਨ। ਬਿਬੇਕ ਸਰ ਦੇ ਅਰਥ ਇਹ ਏਣੇ ਕਿ ਛੇਵੇਂ ਸਤਿਗੁਰਾਂ ਨੂੰ ਤਨਖਾਹ ਲਗੀ ਸੀ ਤਾਂ ਤਾਲ ਬਣਿਆਂ ਸੀ, ਦਰੁਸਤ ਨਹੀਂ ਹੈ। ਭਾਈ ਗੁਰਦਾਸ ਜੀ ਨੇ ਤਾਂ ਗੁਰੂ ਹਰਿਗੋਬਿੰਦ ਜੀ ਨੂੰ ਕਿਸੇ ਹੋਰਸ ਜ਼ੀਵ ਦੇ ਗਿਆਨ ਯਾ ਵਿਵੇਕ ਗੋਚਰਾ ਬੀ ਨਹੀਂ ਦੱਸਿਆ, ਇਹ ਕੀਕੂੰ ਹੋ ਸਕਦਾ ਹੈ ਕਿ ਉਨ੍ਹਾਂ ਨੂੰ ਕਿਸੇ ਨੇ ਵਿਚਾਰ ਦਾਨ ਕੀਤੀ ਹੋਵੇ ਯਾ ਤਨਖਾਹ ਲਾਈ ਹੋਵੇ। ਭਾਈ ਗੁਰਦਾਸ ਜੀ ਨਾਲ ਮੌਜੂਦ ਸਨ ਆਪ ਨੇ ਵਾਰਾਂ ਕਬਿੱਤਾਂ ਵਿਚ ਇਸ ਘਟਨਾਂ ਦਾ ਕੋਈ ਪਤਾ ਨਹੀਂ ਦਿੱਤਾ ਸਗੋਂ ਐਉਂ ਲਿਖਦੇ ਹਨ:—ਗੋਸਟ ਗਜਾਨ ਅਗੋਚਰਾ ਬੁਧਿ,ਬਲ, ਬਚਨ, ਬਿਬੇਕ ਨ ਛੰਦਾ। ਗੁਰ ਗੋਬਿੰਦ ਗੋਬਿੰਦ ਗੁਰ 'ਹਰਿ ਗੋਬਿੰਦ' ਸਦਾ ਬਿਗਸੰਦਾ। [ਵਾ: ਭਾ: ਗੁ: ੨੭-੨੧] ਅਰਥਾਤ ਸ਼੍ਰੀ ਗੁਰੂ ਹਰਿਗੋਬਿੰਦ ਜੀ ਸਦਾ ਖਿੜੇ ਗੋਬਿੰਦ ਰੂਪ ਹਨ ਤੇ ਕਿਸੇ ਦੇ ਗੋਸ਼ਟ, ਗਿਆਨ, ਬੁੱਧੀ, ਬਲ, ਵਚਨ ਬਿਬੇਕ ਦੀ ਮੁਥਾਜਗੀ ਨਹੀਂ ਰਖਦੇ, ਅਰਥਾਤ ਆਪ ਇਨ੍ਹਾਂ ਗਲਾਂ ਵਿਚ ਸਭਨਾਂ ਦੇ ਉਪਰ ਹਨ, ਏ ਸਾਰੇ ਉਨ੍ਹਾਂ ਦੇ ਮੁਥਾਜ ਹਨ। ਕਵੀ ਜੀ ਨੇ ਆਪ ਵੀ 'ਵਿਵੇਕ' ਪਦ ਗਿਆਨ ਦੇ ਅਰਥਾਂ ਵਿਚ ਵਰਤਿਆ ਹੈ।

ਯਥਾ:—ਲੋਕ ਅਨੇਕ ਉਧਾਰਨ ਕੋ ਚਿਤ ਦੇਨ ਬਿਬੇਕ ਭਏ ਪਥ ਗਾਮੀ। [ਰਾਸ ੩ ਅੰਸੁ ੧੦-੧੩

ਮਹਿਮਾ ਪ੍ਰਕਾਸ਼ ਵਿਚ ਬੀ ਇਹ ਵਿਵੇਕਸਰ ਦਾ ਪ੍ਰਸੰਗ ਨਹੀਂ ਹੈ।

ਜੋਤਿਕ ਤਹਿੰ ਖਰੇ। ਸਰ ਕੀ ਕਾਰ ਸਰਬ ਲਗ ਪਰੇ॥੩੫॥ ਉਤਲਾਵਤਿ ਗਨ ਕਾਰ ਨਿਕਾਰੈਂ। ਗੁਰੁ ਹਿਤ ਕਰਹਿ, ਪ੍ਰਮੋਦ ਬਿਚਾਰੈਂ। ਦੈ ਘਟਿਕਾ ਦਿਨ ਬਾਕੀ ਰਹਜੋ। 'ਅਬਿ ਹਟਿ ਜਾਹੁ' ਗੁਰੂ ਤਬਿ ਕਹਜੋ ॥੩੬॥ 'ਸਿੱਖ ਬਿਬੇਕੀ[1] ਇਹਾਂ ਨਿਵਾਸਹਿੰ।ਸਮੈਂ ਪਾਇ ਪਾਕੈ[2] ਚਹੁੰਪਾਸਹਿੰ'। ਗੁਰੂ ਅਰੂ-ਢਤਿ[3] ਭਏ ਤੁਰੈਗ। ਕਰਿ ਅਸਵਾਰ ਬ੍ਰਿੱਧ ਲਿਯ ਸੈਗ॥ ੩੭ ॥ ਕਰਿ ਮੱਜਨ ਸਭਿ ਸਿੱਖ ਸਮੇਤਿ। ਗਮਨਿ ਕੀਨਿ ਸੋਢੀ ਕੁਲਕੇਤ। ਕਰਿ ਬੰਦਨ ਹਰਿਮੰਦਿਰ ਗਏ। ਧਰਮਸਾਲ ਬ੍ਰਿਧ ਡੇਰਾ ਕਏ॥੩੮॥'ਕੌਲਾਂ ਕੀ ਬੀਤਹਿ ਅਬਿ ਬਾਤਿ[4]'। ਕਹਿ ਆਪਸਿ ਮਹਿੰ ਉਰ ਹਰਖਾਤਿ। 'ਬ੍ਰਿੱਧ ਨਰੋਤਮ[5] ਕੋ ਬਡਿ ਕਹਿਬੋ। ਅੰਗੀਕਾਰ ਕਰਨਿ ਸਭਿ ਚਹਿਬੋ ॥ ੩੯ ॥ ਅਟਲ ਬਾਕ ਜਿਨਿ ਕੇ ਨਹਿੰ ਟਲਹਿੰ। ਚਲਹਿ ਸੁਮੇਰ ਤਊ ਨਹਿੰ ਚਲਹਿੰ'। ਆਪਨਿ ਮਹਿਲ ਮਹਿੰ ਸਤਿਗੁਰ ਗਏ। ਸੁਪਤਿ ਜਥਾ ਸੁਖ ਰਾਤਿ ਬਿਤਏ ॥ ੪੦ ॥ ਭਈ ਭੋਰ ਕਰਿ ਦਰਸ਼ਨ ਗਯੋ[6]। ਬੀੜ ਬਿਖੈ ਬਾਸੋ ਨਿਜ ਕਿਯੋ। 'ਇਕ ਰਸ ਬ੍ਰਿਤੀ ਅਨੰਦ ਮਹਿੰ ਝੂਲੋ।ਸਮ ਸਰੂਪ ਜਬਿ* ਕਬਹੁੰ ਨ ਭੂਲੋ' ॥੪੧॥ਅਜ਼ਮਤਿ ਧਾਰਤਿ ਬਲੀ ਬਿਸਾਲਾ। ਬਿਦਤ ਕਰਹਿ ਕਿਤ ਕਿਸਹੂੰ ਕਾਲਾ†। ਰਹਜੋ ਇਕਾਂਤ ਜਾਨਿ ਕੈ ਤਹਾਂ। ਦੁਤੀਏ ਗੁਰੁ ਸੇਵਾ ਹੁਇ ਮਹਾਂ[7] ॥੪੨॥ ਇਮ ਸਤਿਗੁਰੁ ਸ਼ੁਭ ਕਰੈ ਬਿਲਾਸਾ।ਪੂਰਨ ਕਰਤਿ ਸਭਿਨਿ ਕੀ ਆਸਾ। ਊਚਿ ਕਿ ਨੀਚ ਪ੍ਰੇਮ ਕੋ ਠਾਨਤਿ। ਅਧਿਕ ਘਾਟ ਸਭਿ ਗੁਰੂ ਪਛਾਨਤਿ[8] ॥ ੪੩ ॥ ਕਰਨਿ ਕਾਮਨਾ ਪੂਰਨ ਦਾਸ[9]। ਤਨ ਧਰਿ ਬਿਲਸਤਿ ਏਵ ਬਿਲਾਸ[10]। ਨਿੰਦ ਉਸਤਤੀ ਕੋਊ ਕਰੈ। ਬਿਰਦ ਪ੍ਰੇਮ ਕੋ ਬਸਿ ਨਿਜ ਧਰੈਂ[11] ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰਾਸੇ 'ਭਾਈ ਬ੍ਰਿੱਧ ਪ੍ਰਸੰਗ ਕਥਨੰ ਨਾਮ ਚਤੁੱਰ ਚਰਿੱਤ ਕਵਿ ਸੰਤੋਖ ਸਿੰਘ ਬਿਰਚਤਾਯਾਂ ਤਖਾਯਾਂ ਅਸ਼ਟ ਸਸ਼ਠੀ ਅੰਸੂ ਪੰਚਮ ਰਾਸਿ ਸਮਾਪਤਿ ਮਸਤੁ ਸ਼ੁਭ ਮਸਤੁ ॥ ੬੬॥

ਪੰਜਵੀਂ ਰਾਸਿ ਸਮਾਪਤਿ ਹੋਈ।

---

[1]ਗਿਆਨੀ। [2]ਪੱਕਾ (ਬਣ ਜਾਏਗਾ)। [3]ਸਵਾਰ ਹੋਕੇ। [4]ਭਾਵ ਕੌਲਾਂ ਦੀ ਗੱਲ ਮੁੱਕ ਗਈ [5]ਸ੍ਰੇਸ਼ਟ ਪੁਰਖ। [6](ਬਾਬਾ ਬੁੱਢਾ ਜੀ) ਗਏ। [7](ਸਮ=) ਸਦਾ ਇਕ ਰਸੀ ਸਰੂਪ ਉਨ੍ਹਾਂ ਨੂੰ ਕਦੇ ਨਹੀਂ ਭੁੱਲਦਾ। [8]ਦੂਸਰੇ (ਉਥੇ ਰਹਿਆਂ) ਗੁਰੂ ਜੀ ਦੀ ਸੇਵਾ ਬੜੀ ਹੁੰਦੀ ਸੀ। [9]ਵਧ ਘਟ (ਪ੍ਰੇਮ) ਸਭਨਾਂ ਦਾ ਗੁਰੂ ਜੀ ਪਛਾਣਦੇ ਹਨ। [10]ਦਾਸਾਂ ਦੀਆਂ ਕਾਮਨਾਂ ਪੂਰਨ ਕਰਨ (ਵਾਸਤੇ)। [11]ਇਸ ਤਰ੍ਹਾਂ ਦੇ ਵਿਲਾਸ ਵਿਲਸਦੇ ਹਨ (ਗੁਰੂ ਜੀ)। [12]ਪ੍ਰੇਮ ਦੇ ਵਸੀ ਹੋਣਾ ਇਹ ਆਪਣਾ ਬਿਰਦ (ਸਦਾ) ਧਾਰਦੇ ਹਨ। *ਪਾ:–ਸਮ ਸਰੂਪ ਜਗ। †ਪਾ:–ਬਿਦਤ ਰਹਜੋ ਹੈ ਕੇਤਿਕ ਕਾਲ

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਅਠਵੀਂ

ੴ ਸ੍ਰੀ ਵਾਹਿਗੁਰੂ ਜੀ ਕੀ ਫਤਹ।।

[ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ – ਜਿਲਦ ੮]

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ ਜੀ

ਕ੍ਰਿਤ

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

(ਰਾਸਿ ਛੇਵੀਂ ਤੇ ਸੱਤਵੀਂ ਸਾਰੀ)

ਮੰਗਲਾਂ ਦੀ ਭਾਵਾਰਥ ਪ੍ਰਕਾਸ਼ਨੀ ਟੀਕਾ

ਅਤੇ ਸ਼ੇਸ਼

ਪ੍ਰਯਾਵਾਂ ਤੇ ਉੱਧਾਰਾਂ ਸਮੇਤ ।

ਸੰਪਾਦਿਤ:-

ਪਦਮ ਭੂਸ਼ਨ ਭਾਈ ਸਾਹਿਬ ਡਾਕਟਰ ਵੀਰ ਸਿੰਘ ਜੀ

(ਕਰਤਾ 'ਕਲਗੀਧਰ ਚਮਤਕਾਰ')

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. VIII (in Punjabi)

Kavi Churamani Bhai Santokh Singh
Editor : Bhai Vir Singh

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਅਠਵੀਂ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਸੰਪਾਦਨ : ਭਾਈ ਵੀਰ ਸਿੰਘ

© ਭਾਸ਼ਾ ਵਿਭਾਗ, ਪੰਜਾਬ
ਪਹਿਲੀ ਐਡੀਸ਼ਨ : 1991
ਦੂਜੀ ਐਡੀਸ਼ਨ : 2011
ਕਾਪੀਆਂ : 5000
ਕੀਮਤ : 246/- ਰੁਪਏ
1120 - ਹ.ਪੁ. - 1577

ਪ੍ਰਕਾਸ਼ਕ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ
ਛਾਪਕ : ਚੇਤਨਾ ਪ੍ਰਿੰਟਿੰਗ ਪ੍ਰੈਸ, ਸ਼ਾਪ ਨੰ: 107, ਬਡਹੇੜੀ, ਸੈਕਟਰ 41-ਡੀ, ਚੰਡੀਗੜ੍ਹ
ਰਾਹੀਂ : ਕੰਟਰੋਲਰ, ਛਪਾਈ ਤੇ ਸਟੇਸ਼ਨਰੀ ਵਿਭਾਗ, ਪੰਜਾਬ

ਸੂਚੀ ਪੱਤ੍ਰ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ ਜਿਲਦ ੮.

ਪ੍ਰਸੰਗ	ਅੰਸੂ	ਪੰਨਾ
ਰਾਸ ਛੇਵੀਂ ।		
ਮੰਗਲ । ਨਾਰਦ ਆਗਮਨ ।	੧	੨੭੭੭
ਕਲਹਾ ਆਗਮਨ ।	੨	੨੭੯੨
ਸ਼ਿਕਾਰ ਜਾਣਾ ।	੩	੨੭੯੬
ਬਾਜ਼ ਗੁਰੂ ਜੀ ਨੇ ਫੜਿਆ ।	੪	੨੮੦੦
ਸ਼ਾਹੀ ਸੈਨਾਂ ਦੀ ਚੜ੍ਹਾਈ ।	੫	੨੮੦੫
ਲੋਹ ਗੜ੍ਹ ਯੁੱਧ ।	੬	੨੮੦
ਬੀਬੀ ਵੀਰੋ ਘਰ ਰਹਿ ਗਈ ।	੭	੨੮੧੩
ਬੀਬੀ ਜੀ ਨੂੰ ਲਿਆਂਦਾ ।	੮	੨੮੧੭
ਲੋਹ ਗੜ੍ਹ ਯੁੱਧ ।	੯	੨੮੨੦
ਅਲੀ ਮੁਹੰਮਦ, ਸ਼ਿੰਘਾ ਬੱਧ ।	੧੦	੨੮੨੫
ਨੰਦਾ, ਮਿਰਜ਼ਾ ਬੇਗ ਬੱਧ ।	੧੧	੨੮੨੮
ਤੋਤਾ ਤਿਲੋਕਾ ਆਦਿ ਬੱਧ ।	੧੨	੨੮੩੩
ਯੁੱਧ-ਜਾਰੀ ।	੧੩	੨੮੩੮
ਦੂਤ ਆਵਨ ।	੧੪	੨੮੪੩
ਸੁਲਤਾਨ ਬੇਗ ਬੱਧ ।	੧੫	੨੮੪੭
ਮੁਗਲਸ ਖਾਂ ਬੱਧ । ਵਿਜੈ ।	੧੬	੨੮੫੧
ਸ਼ਹੀਦ ਸਸਕਾਰੇ । ਸ਼ਬਾਲ ਆਏ।	੧੭	੨੮੫੫
ਬੀਬੀ ਵੀਰੋ ਦਾ ਵਿਆਹ ।	੧੮	੨੮੫੯
ਸ਼ਾਹਜਹਾਂ ਨੂੰ ਹਾਰ ਦੀ ਖ਼ਬਰ ।	੧੯	੨੮੬੪
ਗੁਰੂ ਜੀ ਗੋਇੰਦ ਵਾਲ ਪੁੱਜੇ ।	੨੦	੨੮੬੭
ਗੁਰਦੁਆਰੇ ਦਰਸ਼ਨ ।	੨੧	੨੮੭੧
ਗੋਇੰਦਵਾਲੋਂ ਕਰਤਾਰ ਪੁਰ ।	੨੨	੨੮੭੪
ਸ਼ੇਰ ਸ਼ਿਕਾਰ, ਕੌਲਾਂ ਨੂੰ ਉਪਦੇਸ਼ ।	੨੩	੨੮੭੯
ਕਉਲਾਂ ਪ੍ਰਲੋਕ ਗਮਨ ।	੨੪	੨੮੮੩
ਪਠਾਣ ਉਮਰਾਵ ਸਿੱਖ ਹੋਯਾ ।	੨੫	੨੮੬੪
ਕਰਤਾਰ ਪੁਰੋਂ ਕੂਚ ।	੨੬	੨੮੬੬
ਘੋਰੜ (ਭਗਵਾਨ ਦਾਸ) ।	੨੭	੨੬੦੨
ਘੋਰੜ ਬਕਬਾਦ ।	੨੮	੨੬੦੫
ਘੋਰੜ ਮ੍ਰਿਤੂ ।	੨੬	੨੬੦੬

ਪ੍ਰਸੰਗ	ਅੰਸੂ	ਪੰਨਾ
ਜਲੰਧ੍ਰੀ ਸੂਬਾ ਚੜ੍ਹਾ ਲਿਆਂਦਾ ।	੩੦	੨੬੧੫
ਜੰਗ ਦੀ ਤਯਾਰੀ।	੩੧	੨੬੧੬
ਜੱਟੂ, ਮੁਹੰਮਦ ਖਾਂ ਬੱਧ ।	੩੨	੨੬੨੩
ਬੈਰਮ ਖਾਂ, ਮਥਰਾ ਬੱਧ ।	੩੩	੨੬੨੭
ਬਲਵੰਡ ਖਾਂ, ਕਲਜਾਣਾ ਬੱਧ ।	੩੪	੨੬੩੨
ਅਲੀ ਬ:, ਨਾਨੋ, ਇਮਾਮ ਬ: ਬੱਧ।	੩੫	੨੬੩੬
ਕਰਮ ਚੰਦ ਫੜ ਕੇ ਛੱਡਿਆ ।	੩੬	੨੬੪੧
ਨਬੀ ਬ:, ਪ੍ਰਸਰਾਮ, ਸ਼ਕਤੂ ਬੱਧ ।	੩੭	੨੬੪੫
ਕਰੀਮ ਬਖਸ਼ ਤਿਆਰ ।	੩੮	੨੬੪੬
ਕਰੀਮ ਬਖਸ਼ ਬੱਧ ।	੩੬	੨੬੫੩
ਅਬਦੁਲ ਖਾਂ ਦੀ ਚੜ੍ਹਾਈ ।	੪੦	੨੬੫੭
ਅਬਦੁਲ ਖਾਂ ਵਲੋਂ ਹੱਲਾ ।	੪੧	੨੬੬੧
ਸੂਬੇ ਨੇ ਗੁਰੂ ਜੀ ਨੂੰ ਵੰਗਾਰਨਾ	੪੨	੨੬੬੪
ਜੰਗ ਫਤਹ ।	੪੩	੨੬੬੮
ਲੋਥਾਂ ਦੀ ਸੰਭਾਲ ।	੪੪	੨੬੭੨
ਭਾ: ਸੁਭਾਗਾ ਪ ਘੋੜੇ ਲਜਾਜਾ ।	੪੫	੨੬੭੫
ਘੋੜੇ ਬਖਸ਼ੇ । ਸ਼ੁਧ ਜਪੁਜੀ ਪਾਠ ।	੪੬	੨੬੭੬
'ਸ੍ਰੀ ਹਰਿਗੋਬਿੰਦਪੁਰ' ਨਾਮ ਰਚਿਆ।	੪੭	੨੬੮੩
ਖ਼ਾਜਾ ਤੇ ਜਾਨੀ । ਨੰਦ ਲਾ: ਸੁਹਣਾ।	੪੮	੨੬੮੭
ਬਾਬਾ ਬੁੱਢਾ ਜੀ ਤੋਂ ਪਹਿਲੇ ਪਾਤਸ਼ਾਹ ਜੀ ਦੀ ਮਹਿਮਾ ਸੁਣੀ ।	੪੯	੨੬੬੨
ਕਾਂਸ਼ੀ ਸੰਗਤ । ਬਾਜ ਬਟੇਰ ।	੫੦	੨੬੬੫
ਭਾਈ ਰਜ਼ੀਆ, ਮੀਆਂ ਦੋਲਾ ।	੫੧	੨੬੬੬
ਪੰਡਤ ਨਿੱਤਾ ਨੰਦ ਦੀ ਕਥਾ ।	੫੨	੩੦੦੩
ਬਾਬਾ ਬੁੱਢਾ ਪ੍ਰਲੋਕ ਗਮਨ ।	੫੩	੩੦੦੬
ਦੇਸਾਂ ਜੱਟੀ ਨੂੰ ੭ ਪੁੱਤ੍ਰ ਬਖਸ਼ੇ ।	੫੪	੩੦੧੦
ਗਊ ਦੇ ਰੂਪ ਵਿਚ ਧਰਤੀ ।	੫੫	੩੦੧੫
ਸ੍ਰੀ ਅੰਮ੍ਰਿਤਸਰ ਆਉਣਾ ।	੫੬	੩੦੨੦
ਧੀਰਮਲ ਜਨਮ । ਬਾਬਾ ਅਟੱਲ ।	੫੭	੩੦੨੩
ਮੋਹਨ । ਅਟਲਰਾਇ ਪ੍ਰਲੋਕ ।	੫੮	੩੦੨੭
ਸ਼ੋਕ ਨਿਵਿਰਤੀ ।	੫੯	੩੦੩੨

ਪ੍ਰਸੰਗ	ਅੰਸੂ	ਪੰਨਾ
ਰਾਸ਼ਿ ਸੱਤਵੀਂ ।		
ਮੰਗਲ । ਸੂਰਜ ਮਲ ਸਗਾਈ ।	੧	੩੦੩੭
ਭਾਈ ਗੁਰਦਾਸ ਘੋੜੇ ਖ੍ਰੀਦਣ ।	੨	੩੦੪੬
ਭਾਈ ਗੁਰਦਾਸ ਕਾਂਸ਼ੀ ਵਿਖੇ ।	੩	੩੦੫੦
ਕਾਂਸ਼ੀ ਪੰਡਤਾਂ ਨਾਲ ਚਰਚਾ ।	੪	੩੦੬੧
ਕਾਂਸ਼ੀਓਂ ਅੰਮ੍ਰਿਤਸਰ ।	੫	੩੦੭੧
ਸੂਰਜ ਮਲ ਜੀ ਦਾ ਵਿਆਹ ।	੬	੩੦੭੬
ਬਰਾਤ ਮੁੜੀ । ਸ੍ਰੀ ਤੇਗ ਬਹਾਦੁਰ ਜੀ ਦੀ ਸਗਾਈ ।	੭	੩੦੮੦
ਵਲੀ ਖਾਂ ਦਾ ਨਿਰਾਦਰ ।	੮	੩੦੮੪
ਸ੍ਰੀਚੰਦ ਜੀ ਨਾਲ ਮੇਲ ਬੁੱਢਣ ਸ਼ਾਹ।	੯	੩੦੮੮
ਵਡਾਲੀ ਸੂਰ ਮਾਰਿਆ ।	੧੦	੩੦੯੩
ਸ਼ਿਕਾਰ । ਬਾਸਰਕੇ ਬੀੜ ।	੧੧	੩੦੯੭
ਸ੍ਰੀ ਚੋਲ੍ਹਾ ਸਾਹਿਬ ਦਰਸ਼ਨ ।	੧੨	੩੧੦੧
ਦੋਲ੍ਹਾ (ਭੈਣੀ) ਦੀ ਕਥਾ ।	੧੩	੩੧੦੪
ਭਾ: ਹੋਮਾ । ਭਾ: ਗੁਰਦਾਸ ਪ੍ਰਲੋਕ ।	੧੪	੩੧੦੮
ਮ੍ਰਿਤਕ ਗੁਰਮ੍ਰਿਜਾਦਾ ਭਾ: ਜੱਲ੍ਹਣ	੧੫	੩੧੧੩
ਸ੍ਰੀ ਹਰਿਰਾਇ ਅਵਤਾਰ । ਮਾਲਵੇ ਵੱਲ ਕੂਚ ।	੧੬	੩੧੧੭
ਭਰੋਲੀ ਸਾਂਈਦਾਸ ਦੇ ਘਰ ।	੧੭	੩੧੨੧
ਵੱਡੇ ਘਰ, ਭਾਈ ਸਾਦਾ ਸਾਧੂ	੧੮	੩੧੨੫
ਭਾਈ ਸਾਧੂ ਰੂਪਾ ।	੧੯	੩੧੨੯
ਭਾਈ ਸਾਧੂ ਰੂਪਾ ।	੨੦	੩੧੩੪
ਮਾਤਾ ਦਮੋਦਰੀ ਪ੍ਰਲੋਕ ।	੨੧	੩੧੩੭
ਰਾਮੋ, ਸਾਂਈਂ ਦਾਸ ਪ੍ਰਲੋਕ ।	੨੨	੩੧੪੧
ਭਰੋਲੀਓਂ ਭਾਈ ਰੂਪੇ ।	੨੩	੩੧੪੫
ਜੋਧ ਸ਼ਾਹ ।	੨੪	੩੧੫੧
ਬਖਤ ਮਲ ਤਾਰਾ ਚੰਦ । ਘੋੜੇ ।	੨੫	੩੧੫੪
ਦਰਿਆਈ ਘੋੜੇ ।	੨੬	੩੧੫੮
ਬਿਧੀ ਚੰਦ ਕਸੇਰੇ ਦੇ ਰੂਪ ।	੨੭	੩੧੬੩
ਕਸੇਰੇ ਨੂੰ ਸ਼ਾਹ ਵਲੋਂ ਇਨਾਮ ।	੨੮	੩੧੬੭
ਕਸੇਰੇ ਨੇ ਹੋਰ ਭੇਤ ਲੈਣੇ ।	੨੯	੩੧੭੧
ਸਾਥੀਆਂ ਨੂੰ ਜ਼ਜਾਫਤ ।	੩੦	੩੧੭੪
ਇਕ ਘੋੜਾ ਲਿਆਂਦਾ ।	੩੧	੩੧੭੬
ਪਹਿਲਾ ਘੋੜਾ ਉਦਾਸ ।	੩੨	੩੧੮੩
ਗੁਰੂ ਜੀ ਕਾਂਗੜ ਪੁਰ ਗਏ ।	੩੩	੩੧੮੭
ਬਿਧੀ ਚੰਦ ਰਮਲੀ ਦੇ ਭੇਸ ।	੩੪	੩੧੬੧
ਦਰਬਾਰ ਵਿਚ ਪਹੁੰਚ ।	੩੫	੩੧੬੫
ਦੂਜਾ ਘੋੜਾ ਲੈਕੇ ਟੁਰਨਾ ।	੩੬	੩੧੬੮
ਗੁਰੂ ਜੀ ਦੇ ਹਜ਼ੂਰ ।	੩੭	੩੨੦੩
ਯੁੱਧ ਦੀਆਂ ਤਿਆਰੀਆਂ ।	੩੮	੩੨੦੭
ਕਾਂਗੜ ਪੁਰੋਂ ਕੂਚ ।	੩੯	੩੨੧੧
ਜੰਗ ਦੀਆਂ ਤਿਆਰੀਆਂ ।	੪੦	੩੨੧੫
ਲਲਾਬੇਗ ਦੀ ਚੜ੍ਹਾਈ ।	੪੧	੩੨੧੯
ਸ਼ਾਹੀ ਫੌਜ ਮਾਲਵੇ ਪੁੱਜੀ ।	੪੨	੩੨੨੨
ਹਸਨ ਖਾਂ ਦੂਤ ।	੪੩	੩੨੨੬
ਜੰਗ ਸ਼ੁਰੂ ।	੪੪	੩੨੩੦
ਯੁੱਧ–ਜਾਰੀ ।	੪੫	੩੨੩੫
,, ,,	੪੬	੩੨੪੦
ਦਿਨ ਚੜ੍ਹੇ ਦਾ ਜੁੱਧ ।	੪੭	੩੨੪੩
,, ,, –ਜਾਰੀ ।	੪੮	੩੨੪੭
ਕਾਬਲ ਬੇਗ ਬੱਧ ।	੪੯	੩੨੫੧
ਕੰਬਰ ਬੇਗ ਬੱਧ ।	੫੦	੩੨੫੬
ਕਾਸਮ ਬੇਗ ਬੱਧ ।	੫੧	੩੨੫੯
ਭਾਈ ਜੇਠਾ, ਸ਼ਮਸਬੇਗ ਬੱਧ ।	੫੨	੩੨੬੨
ਲਲਾਬੇਗ ਬੱਧ ।	੫੩	੩੨੬੬
ਸਤਿਗੁਰੂ ਜੀ ਦੀ ਵਿਜੈ ।	੫੪	੩੨੭੧
ਹਸਨ ਖਾਂ ਨੂੰ ਸੂਬਾ ਬਣਾਯਾ ।	੫੫	੩੨੭੬
ਨਿਬਾਣੇ ਵਾਲਾ ਕਾਲੂ ਨਾਬ ।	੫੬	੩੨੮੦
ਕਾਂਗੜ ਪੁਰ । ਅਜ਼ਗਰ ।	੫੭	੩੨੮੬
ਕਾਂਗੜ ਪੁਰ ਭੇਰਾ ।	੫੮	੩੨੯੦
ਕੂਚ । ਫਤੂਹੀ ਰਾਹਕ ।	੫੯	੩੨੯੪
ਕਰਤਾਰ ਪੁਰ ਆਏ ।	੬੦	੩੨੯੯
ਕਰਤਾਰ ਪੁਰ ਦਰਬਾਰ ।	੬੧	੩੩੦੩

—o—

ਰਾਸਿ ਛੀਵੀਂ ਚੱਲੀ

੧ ਓ ਸਤਿਗੁਰਪ੍ਰਸਾਦਿ ॥

੧ ਓ ਸ੍ਰੀ ਵਾਹਿਗੁਰੂ ਜੀ ਕੀ ਫਤਹ ॥

ਅਥ ਖ਼ਸ਼ਟਮ ਰਾਸ ਪ੍ਰਾਰੰਭਤੇ ॥

ਅਰਥ–ਹੁਣ ਛੇਵੀਂ ਰਾਸਿ ਦਾ ਆਰੰਭ ਕੀਤਾ ਜਾਂਦਾ ਹੈ।

ਅਥ ਜੁੱਧ ਪ੍ਰਬੰਧ ਕਥਨੰ* ॥

{ਪ੍ਰਬੰਧ=ਕਾਵ੍ਯ ਰਚਨਾਂ। ਮਜ਼ਮੂਨ।}

ਅਰਥ–ਹੁਣ ਜੁੱਧਾਂ ਦੇ ਮਜ਼ਮੂਨ ਦਾ ਕਥਨ ਕਰਦਾ ਹਾਂ।

—o—

ਅੰਸੂ ੧ [ਮੰਗਲ। ਨਾਰਦ ਆਗਮਨ।]

—o—

੧. ਇਸ਼੍ਟ ਦੇਵ–ਅਕਾਲ ਪੁਰਖ ਦਾ–ਮੰਗਲ।

ਦੋਹਰਾ ॥ ਸਤਿ ਚੇਤਨ ਆਨੰਦ ਇਕ ਅਸਤਿ ਭਾਂਤਿ ਪ੍ਰਿਯ†, ਪੂਰ ॥
ਨਭ ਸਮ ਸਭਿ ਮਹਿੰ, ਸ਼ੁਭ ਕਰਨ, ਗਨ ਮੰਗਲ ਕੋ ਮੂਰ ॥੧॥

{ਸਤਿ ਚੇਤਨ ਆਨੰਦ=ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰ: ਅਧ੍ਯਾਯ ੧ ਅੰਕ ੩ ਦੇ ਪਦਾਰਥ।}

ਅਰਥ–ਇਕ (ਅਕਾਲ ਪੁਰਖ ਜੋ) ਸਤਿ ਚੇਤਨ ਆਨੰਦ (ਹੈ ਅਰ ਜੋ) ਅਸਤਿ, ਭਾਂਤਿ, ਪ੍ਰਿਯ (ਰੂਪ ਹੋਕੇ) ਸਭਨਾਂ ਵਿਚ ਅਕਾਸ਼ ਵਾਙੂ ਪੂਰਨ ਹੋ ਰਿਹਾ ਹੈ, (ਉਹੀ) ਸ਼ੁਭਤਾ ਦੇ ਕਰਨੇ ਵਾਲਾ ਹੈ, ਅਤੇ ਸਾਰੇ ਮੰਗਲਾਂ ਦਾ ਮੂਲ ਹੈ (ਇਸ ਕਰਕੇ ਮੈਂ ਉਸ ਦਾ ਸਿਮਰਨ ਰੂਪ ਮੰਗਲ ਕਰਦਾ ਹਾਂ)।

---

*ਪਾ:–ਅਥ ਜੁੱਧ ਪ੍ਰਸੰਗ ਬਰਨਨੰ।

†ਸਤਿ ਚੇਤਨ ਆਨੰਦ, ਅਸਤਿ ਭਾਂਤਿ ਪ੍ਰੀਯ ਦੇ ਜੋ ਅਰਥ ਕਵੀ ਜੀ ਨੇ ਆਪ ਕੀਤੇ ਹਨ ਉਹ ਇਉਂ ਹਨ–ਸਤਿ ਚੇਤਨ ਆਨੰਦ ਪ੍ਰਤੱਛ। ਅਸਤਿ ਭਾਂਤਿ ਪ੍ਰਿਯ ਆਤਮ ਲੱਛ। ਇਹ ਤੀਨਹੁ ਜਿਤ ਕਿਤ ਦ੍ਰਿਸ਼ਟਾਵੈਂ ॥ ਇਨ ਬਿਹੀਨ ਕਿਤ ਕਛੁ ਨ ਜਨਾਵੈ ॥ ਅਸਤੀ ਹੈ ਸੁ ਪਦਾਰਥ ਸਾਚੁ ॥ ਚਿਤ ਭਾਂਤੀ ਪਰਕਾਸ਼ ਉੱਬਾਚ ॥ ਪਾਇ ਪਦਾਰਥ ਪ੍ਰਿਯ ਆਨੰਦ ॥ ਇਮ ਤੀਨਹੁੰ ਸਭਿ ਮਹਿੰ ਬਰਤੰਦ ॥ [ਸ੍ਰੀ ਪ ਅੰਸੂ ੪੭ ਅੰਸ ੪੭]

ਭਾਵ–ਅਕਾਸ਼ ਦੇ ਦੋ ਗੁਣ ਹਨ ਵਿਆਪਕਤਾ ਤੇ ਅਸੰਗਤਾ। ਵਿਆਪਕਤਾ ਦਾ ਜ਼ਿਕਰ ਕਵਿ ਜੀ ਨੇ ਸਪਸ਼ਟ ਕੀਤਾ ਹੈ ਕਿ ਅਕਾਸ਼ ਵਾਂਗੂ ਉਹ ਸਭਨਾਂ ਵਿਚ ਪਰੀ ਪੂਰਨ ਹੈ, ਅਸੰਗਤਾ ਵਾਲੇ ਖਿਆਲ ਨੂੰ ਆਪ ਨੇ ਸਾਫ ਨਹੀਂ ਦੱਸਿਆ, ਪਰ ਗੁਰੂ ਆਸ਼ੇ ਵਾਲੀ ਅਸੰਗਤਾ ਜੋ ਮਾਨੋ ਹੈ ਭੀ ਤੇ ਨਹੀਂ ਭੀ ਅਗਲੇ ਵਾਕਾਂ ਵਿਚ ਦਰਸਾਈ ਹੈ, ਜਦ ਕਿਹਾ ਹੈ ਕਿ ਉਹ ਸ਼ੁਭਤਾ ਦੇ ਕਰਨੇ ਵਾਲਾ ਤੇ ਮੰਗਲਾਂ ਦਾ ਮੂਲ ਹੈ। ਅਕਾਸ਼ ਜੜ ਹੋਣ ਕਰਕੇ ਜੀਕੂੰ ਅਸੰਗ ਹੈ, ਪ੍ਰਮਾਤਮਾਂ ਚੇਤਨ ਹੋਣ ਕਰਕੇ ਉਸ ਤਰ੍ਹਾਂ ਅਸੰਗ ਨਹੀਂ, ਪਰ ਜਿਵੇਂ ਰਾਗ ਦ੍ਵੇਖ ਵਿਚ ਫਸੇ ਜੀਵ ਅਸੰਗ ਨਹੀਂ ਰਹਿ ਸਕਦੇ ਤਿਵੇਂ ਪ੍ਰਮਾਤਮਾ ਅਸੰਗ ਰਹਿਣੇ ਵਿਚ ਅਸਮਰਥ ਨਹੀਂ, ਉਹ ਅਸੰਗ ਹੈ, ਐਉਂ ਅਸੰਗ ਹੁੰਦਾ ਹੋਯਾ ਵੀ ਉਹ ਮੰਗਲਾਂ ਦਾ ਮੂਲ ਤੇ ਨੇਕੀਆਂ ਦਾ ਕਰਨਹਾਰ ਹੈ। ਇਸ ਵਿਸ਼ੇ ਤੇ ਵਿਸ਼ੇਸ਼ ਵਿਚਾਰ ਗੁਰਮਤ ਅਨੁਸਾਰ ਇਸ ਪ੍ਰਕਾਰ ਹੈ:–

ਵੇਦਾਂਤ ਨੇ ਪ੍ਰਮਾਤਮਾਂ ਨੂੰ ਸਤਿ, ਚਿਤ, ਆਨੰਦ ਯਾ ਅਸਤਿ, ਭਾਂਤਿ, ਪ੍ਰਿਯ ਆਖਿਆ ਹੈ। ਇਸ ਨਾਲ ਉਸ ਦੇ ਤੱਤ੍ਵ ਸਰੂਪ ਦਾ ਵਰਣਨ ਹੋ ਜਾਂਦਾ ਹੈ, ਪਰ ਉਹ ਜਗਤ ਤੋਂ ਅਲੱਗ ਤੇ ਮੂਲੋਂ ਨਿਰਲੇਪ ਹਸਤੀ ਸਹੀ ਹੁੰਦਾ ਹੈ। ਮਨੁੱਖ ਦੇ ਰਾਖੇ, ਸ਼ੋਕ, ਦੁੱਖ, ਦਰਦ ਪੂਰ ਦਇਆ ਕਰਨ ਤੇ ਤ੍ਰੁੱਠਣ ਆਦਿ ਵਲਵਲਿਆਂ ਤੋਂ ਸੁੰਨ ਤੇ ਇਨਸਾਫ਼ ਦੀਆਂ ਲੋੜਾਂ ਤੋਂ ਏਪਰਵਾਹ, ਉੱਚਾ ਤੇ ਅੱਸੰਗ ਸਹੀ ਹੋਣ ਕਰਕੇ ਇਕ ਨਿਰਾਸਤਾ ਵਾਲਾ ਵਜੂਦ ਜਾਪਦਾ ਹੈ ਤੇ ਮਨੁੱਖ ਦੇ ਦਿਲ ਨੂੰ ਐਸੇ ਪ੍ਰਮਾਤਮਾ ਨਾਲ ਕੋਈ ਰਸ ਨਹੀਂ ਰਹਿ ਸਕਦਾ। ਇਹ ਲੋਕ ਇਸ ਅੜਚਨ ਤੇ ਰੁਕ ਗਏ ਹਨ ਕਿ ਜੇ ਉਹ ਕਿਸੇ ਫੁਰਨੇ ਯਾ ਸੋਚ ਵਿਚ ਆਉਂਦਾ ਯਾ ਕ੍ਰਿਯਾ ਕਰਦਾ ਸਿੱਧ ਹੋਵੇ ਤਾਂ ਉਹ ਅਨੰਤ ਤੇ ਅਵਿਨਾਸ਼ੀ ਨਹੀਂ ਰਹਿ ਸਕਦਾ, ਇਸ ਕਰਕੇ ਬ੍ਰਹਮ ਨੂੰ ਤਾਂ ਉਹਨਾਂ ਨੇ ਅਸੰਗ ਤੇ ਨਿਰਲੇਪ ਰੂਪ ਦਿਤਾ। ਇਸ ਤੋਂ ਹੇਠਾਂ ਇਕ ਰੂਪ ਹੋਰ ਮੰਨਿਆਂ ਗਿਆ ਹੈ, ਜੋ ਸ਼ੁੱਧ ਸਤੋਗੁਣ ਮਾਇਆ ਵਿਚ ਬ੍ਰਹਮ ਦੇ ਪ੍ਰਤਿਬਿੰਬ ਦਾ ਰੂਪ ਹੈ। ਇਸ ਨੂੰ ਈਸ਼੍ਵਰ ਕਿਹਾ ਹੈ। ਇਸ ਵਿਚ ਛੇ ਗੁਣ ਦੱਸੀਦੇ ਹਨ:–ਐਸ਼੍ਵਰਜ, ਜਸ, ਵੈਰਾਗ, ਉਦਾਰਤਾ, ਲਛਮੀ, ਰਧਾਨ (ਵੇਖੋ ਰਾਸ ੫ ਅੰਸੂ ੪੬ ਅੰਕ ੪੭ ਦੀ ਟੂਕ ਪੰਨਾ ੨੬੮੫)। ਇਸ ਈਸ਼੍ਵਰ ਨੂੰ ਬ੍ਰਹਮ ਤੋਂ ਹੇਠਾਂ ਤੇ ਜੀਵ ਤੇ ਸ੍ਰਿਸ਼ਟੀ ਤੋਂ ਉਪਰ ਥਾਂ ਦਿੱਤਾ ਹੈ। ਜੋ ਅੰਤ ਨੂੰ ਆਦਿ ਰਪ (ਬ੍ਰਹਮ) ਵਿਚ ਲੀਨ ਹੋ ਜਾਂਦਾ ਹੈ। ਪਰੰਤੂ ਗੁਰੂ ਘਰ ਵਿਚ ਉਸੇ ਨਿਰਲੇਪ, ਅਲੇਪ, ਅਲਗ ਸਤਿ ਚਿਤ ਆਨੰਦ ਹਸਤੀ ਨੂੰ ਹੀ ਕ੍ਰਿਪਾਲੂ, ਦਿਆਲ, ਭਗਤ ਵਤਸਲ ਆਦਿ ਪਿਆਰਾਂ ਵਾਲਾ ਦੱਸਿਆ ਹੈ। ਯਥਾ, 'ਸਭ ਤੇਹੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥':–ਉਹ ਕਰਤਾਰ ਹੈ, ਉਹੋ ਕਾਦਿਰ ਹੈ ਅਰਥਾਤ ਸਾਰੀ ਰਚਨਾਂ ਨੂੰ ਰਚਕੇ ਪਾਲ ਰਿਹਾ ਹੈ, ਪ੍ਰਬੰਧ ਕਰ ਰਿਹਾ ਹੈ, ਫਿਰ ਅਲੇਪ ਹੈ। ਅਤੇ ਰਚ, ਪਾਲ, ਪ੍ਰਬੰਧ ਕਰਕੇ ਅੱਕੇ ਅਬਿਨਾਸ਼ੀ ਕੀਕੂਣ ਹੈ? ਇਸ ਦਾ ਅਸਲ ਭਾਵ ਇਕ ਟੁਕ ਵਿਚ ਦੱਸਕੇ ਦਾਰਸ਼ਨਕਾਂ ਦੀ ਮੁਸ਼ਕਿਲ ਭੀ ਹੱਲ ਕਰ ਦਿਤੀ ਹੈ:–'ਹੁਕਮੁ ਨ ਕਹਿਆ ਜਾਈ' ॥ ਅਰਥਾਤ, ਪ੍ਰਮਾਤਮਾਂ ਨੂੰ ਤੁਸੀਂ ਕਹਿੰਦੇ ਹੋ ਕਿ ਉਹ ਅਗਮ ਅਗੋਚਰ ਹੋਣ ਕਰਕੇ ਕਥਨ ਵਿਚ ਨਹੀਂ ਹੈ, ਤਿਵੇਂ ਹੀ ਸਮਝ ਲਓ ਕਿ ਉਸ ਦਾ 'ਹੁਕਮ' ਅਰਥਾਤ ਉਸ ਦੇ 'ਬੀਚਾਰ ਤੇ ਕਰਨੇ' ਭੀ ਅਕੱਥਨੀਯ ਹਨ, ਜਿਹੜਾ ਉਸ ਵਿਚ 'ਫੁਰਨਾ ਤੇ ਕਰਨਾ' ਅਰੋਪ ਕੇ ਉਸ ਦੇ ਵਿਕਾਰੀ ਹੋ ਜਾਣ ਤੋਂ ਤੁਸੀਂ ਡਰਦੇ ਹੋ, ਉਹ ਤੁਸਾਨੂੰ ਤਜਰਬਾ ਆਪਣੇ 'ਫੁਰਨੇ ਤੇ ਕਰਨੇ' ਦਾ ਹੈ। ਉਹ ਆਪਣਾ ਫੁਰਨਾ ਤੁਸੀਂ 'ਅਨੰਤ ਤੇ ਅਵਿਨਾਸ਼ੀ' ਨੂੰ ਅਰੋਪਦੇ

ਹੈ, ਇਸ ਕਰਕੇ ਟਪਲਾ ਖਾਂਦੇ ਹੋ। ਉਸ 'ਅਨੰਤ ਪ੍ਰਮਾਤਮਾ' ਦੇ 'ਫੁਰਨੇ ਤੇ ਕਰਨੇ' ਹੋਰਵੇਂ ਹਨ ਅਰ ਅਸੀਂ ਉਹਨਾਂ ਨੂੰ ਸਮਝ ਨਹੀਂ ਸਕਦੇ। ਇਸ ਕਰਕੇ ਫੁਰਮਾਉਂਦੇ ਹਨ ਕਿ ਜਿਵੇਂ ਪ੍ਰਮਾਤਮਾ ਦਾ ਸਰੂਪ ਹੈ 'ਸੱਤਿ', ਤਿਵੇਂ ਉਸ ਦੇ 'ਫੁਰਨੇ ਤੇ ਕਰਨੇ' ਬੀ ਸੱਤਿ ਸਰੂਪਤਾ ਵਾਲੇ ਹਨ, ਯਥਾ:—'ਸਚੇ ਤੇਰੈ ਕਰਣੇ ਸਰਬ ਬੀਚਾਰ'। 'ਸਚਾ ਤੇਰਾ ਹੁਕਮੁ ਸਚਾ ਫੁਰਮਾਣੁ'। ਦ੍ਰਿਸ਼ਟਾਂਤ ਲਈ ਵੇਖੋ ਧਰਤੀ ਪਰ ਰਹਿਣ ਵਾਲੇ ਲਈ ਦਰਯਾ ਇਕ ਪਾਣੀ ਦਾ ਰੇ ਹੈ ਜੋ ਖ਼ੁਸ਼ਕੀ ਦੇ ਦੇ ਕਿਨਾਰਿਆਂ ਵਿਚ ਵਗਦਾ ਹੈ, ਇਸ ਨੂੰ ਉਹ ਦਰਯਾ ਸਮਝਦਾ ਹੈ। ਪਰ ਸਮੁੰਦਰ ਵਿਚ ਬੀ ਦਰਯਾ ਵਗਦੇ ਹਨ, ਪਾਣੀ ਦੇ ਰੇ ਪਾਣੀ ਵਿਚ ਹੀ ਵਹਿੰਦੇ ਪਏ ਹਨ; ਪਾਣੀ ਵਿਚ ਅਭੇਦ ਹਨ ਪਾਣੀ ਰੂਪ ਹੋਕੇ, ਪਰ ਵੱਖਰੇ ਵਹਿੰਦੇ ਦਿੱਸਦੇ ਆਪਣਾ ਦਰਯਾ ਪਣਾ ਵੱਖਰਾ ਪਏ ਦੱਸਦੇ ਹਨ। ਤਿਵੇਂ ਸਾਡੇ 'ਫੁਰਨੇ ਤੇ ਕਰਨੇ, ਸਾਡਾ ਹੁਕਮ' ਵਿਕਾਰੀ ਸ਼ੈ ਹੈ, ਪਰ ਉਸ 'ਅਨੰਤ' ਦੇ 'ਕਰਨੇ' ਫੁਰਨੇ (=ਬੀਚਾਰ) ਤੇ 'ਹੁਕਮ' ਅਨੰਤਤਾਈ ਦੇ ਰਿਸ਼ਮੇ ਹਨ, ਉਹਨਾਂ ਵਿਚ ਵਿਕਾਰਤਾ ਦੀ ਸੰਭਾਵਨਾ ਕਰਨੀ ਆਪਣੇ 'ਫੁਰਨੇ' 'ਕਰਨੇ' ਨੂੰ ਓਸ ਅਕੱਥ ਵਿਚ ਕਲਪ ਲੈਣਾ ਹੈ। ਸਾਡਾ ਵਜੂਦ ਤੇ ਸਾਡੇ ਕਰਨੇ ਕਥਨੀ ਦੇ ਮੰਡਲ ਵਿਚ ਆਉਂਦੇ ਹਨ, ਉਸ ਦਾ ਸਰੂਪ ਤੇ ਕਰਨੇ ਅਕੱਥਨੀਯ ਹਨ। ਜਿਵੇਂ 'ਹੁਕਮੀ' ਅਕੱਥ ਹੈ ਤਿਵੇਂ ਹੀ 'ਹੁਕਮੁ ਨ ਕਹਿਆ ਜਾਈ'॥

ਇਹ ਮੁਸ਼ਕਿਲ ਹੱਲ ਕਰਕੇ ਸਤਿਗੁਰ ਜੀ ਨੇ ਪ੍ਰਮਾਤਮਾਂ ਨੂੰ ਰਚਣਹਾਰ (ਕਰਤਾਰ), ਪਾਲਣਹਾਰ, ਬਖਸ਼ਿੰਦ, ਪਤਿਤ ਪਾਵਨ ਆਦਿ ਸਿਫਤਾਂ ਵਾਲਾ ਦੱਸਿਆ ਤੇ ਆਖਿਆ ਹੈ:—"ਨਿਰੁਗੁਨੁ ਆਪਿ ਸਰਗੁਨੁ ਭੀ ਓਹੀ॥ ਕਲਾ ਧਾਰਿ ਜਿਨਿ ਸਗਲੀ ਮੋਹੀ॥' ਪੁਨਾ:—"ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ॥ ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ॥" [ਜਪੁ: ਮ: ੫

ਗੁਰ ਸਿੱਖੀ ਦੇ ਇਸ ਅਸੂਲ ਦੀ ਸੋਝੀ ਇਸ ਦੇਹੇ ਤੋਂ ਸਹੀ ਹੋ ਰਹੀ ਹੈ, ਪਹਿਲਾਂ ਸਤਿ ਚਿਤ ਆਨੰਦ ਕਹਿ ਕੇ ਉਸ ਨੂੰ ਸ਼ੁਭਤਾ ਦਾ ਕਰਨਹਾਰ ਦੱਸਿਆ ਹੈ, ਤੇ ਸਾਰੇ ਮੰਗਲਾਂ ਦਾ ਮੂਲ ਵਰਣਨ ਕੀਤਾ ਹੈ, ਨਹੀਂ ਤਾਂ ਨਿਰਾ 'ਸਤਿ ਚਿਤ ਆਨੰਦ' ਸ਼ੁਭਤਾ ਤੇ ਅਸ਼ੁਭਤਾ ਦੋਹਾਂ ਦਾ ਕਰਨਹਾਰ ਨਹੀਂ ਤੇ ਨਾਂ ਮੰਗਲ ਅਮੰਗਲ ਦਾ ਮੂਲ ਹੈ, ਪਰੰਤੂ "ਤੂੰ ਕਾਦਿਰੁ ਕਰਣਾ ਪਾਕੀ ਨਾਈ ਪਾਕੁ" ਦੇ ਸਰੂਪ ਵਾਲਾ ਆਪੇ ਨਿਰਗੁਣਤਾ ਆਪੇ ਸਰਗੁਣਤਾ ਦੇ ਰੰਗ ਦੱਸਣ ਵਾਲਾ 'ਸ਼ੁਭਤਾ ਦੇ ਕਰਨੇ ਵਾਲਾ' ਤੇ ਮੰਗਲਾਂ ਦਾ ਮੂਲ ਤੇ ਸ਼ੁਭਤਾ ਦੇ ਕਰਨੇ ਵਾਲਾ ਹੈ, ਅਰ ਜ਼ਰੂਰ ਹੈ।

ਵਾਹਿਗੁਰੂ ਦਾ ਵਜੂਦ 'ਨੇਕੀ ਕੁੱਲ' ਹੈ 'ਸੰਪੂਰਨ ਸ਼ੁਭਤਾ' ਹੈ, ਕਿਉਂਕਿ 'ਸ਼ੁਭਤਾ' ਹੀ ਸੋਭਨ ਵਸਤੂ ਹੈ, ਅਸ਼ੁਭਤਾ ਦਾ ਆਪਣਾ ਵਜੂਦ ਕੋਈ ਨਹੀ, ਉਹ ਤਾਂ ਸ਼ੁਭਤਾ ਦੀ ਕਮੀਂ ਯਾ ਅਣਹੋਂਦ ਦਾ ਨਾਮ ਹੈ, ਸੋ ਇਸ ਵਾਸਤੇ ਕਿ ਉਹ ਸੱਤਿ ਸਰੂਪ ਹੈ, ਉਹ ਸ਼ੁਭਤਾ ਸਰੂਪ ਬੀ ਹੈ ਕਿਉਂਕਿ ਸ਼ੁਭਤਾ ਸੱਤਿ ਵਸਤੂ ਹੈ। ਇਸੇ ਤਰ੍ਹਾਂ ਹੀ ਉਹ ਮੰਗਲ ਮੂਲ ਹੈ। ਅਮੰਗਲ ਉਹ ਹੋ ਹੀ ਨਹੀਂ ਸਕਦਾ, ਕਿਉਂਕਿ ਅਮੰਗਲ ਤਾਂ ਕੇਵਲ ਮੰਗਲ ਦੀ ਅਣਹੋਂਦ ਹੈ, ਤੇ ਉਹ 'ਹੋਂਦ' ਹੈ ਤੇ 'ਮੰਗਲ' ਹੋਂਦ ਹੈ, ਇਸ ਵਾਸਤੇ ਉਹ ਮੰਗਲ ਹੈ, ਸੰਪੂਰਣ ਮੰਗਲ ਰੂਪ ਹੋਣ ਕਰਕੇ ਮੰਗਲ ਮੂਲ ਹੈ। ਯਥਾ—'ਅਨਦ ਰੂਪ ਮੰਗਲ ਸਦ ਜਾਕੈ॥' ਤਥਾ—'ਮੰਗਲਾ ਹਰਿ ਮੰਗਲਾ ਮੇਰੇ ਪ੍ਰਭ ਕੈ ਸੁਣੀਐ ਮੰਗਲਾ'॥ ਉਸ ਦਾ ਸਰੂਪ ਆਨੰਦ ਹੈ, ਉਸ ਦਾ ਸਰੂਪ ਪ੍ਰਿਯ

ਹੈ। ਆਨੰਦ ਤੇ ਪ੍ਰੇਮ ਪੂਰਨ ਰੀਤਿ ਕਰਕੇ ਮੰਗਲ ਰੂਪ ਹਨ, ਆਨੰਦ ਯਾ ਪ੍ਰਿਯ ਪਦ ਮੰਗਲ ਦੇ ਹੀ ਇਕ ਤਰ੍ਹਾਂ ਅਰਥ ਵਾਚੀ ਪਦ ਹਨ, ਇਸ ਕਰਕੇ ਜਿਸ ਦਾ ਸਰੂਪ (ਆਨੰਦ=) ਮੰਗਲ ਹੈ, ਉਹ ਮੰਗਲ ਮੂਲ ਸੁਤੇ ਸਿੱਧ ਹੈ, ਮੰਗਲ ਮੂਲ ਨੇ ਮੰਗਲ ਦਾਨ ਕਰਨਾ ਹੈ. ਸ਼ੁਭਤਾ ਦੇਣੀ ਹੈ।

੨. 'ਕਵਿ-ਸੰਕੇਤ' ਮਿਰਯਾਦਾ ਦਾ ਮੰਗਲ।

ਚੰਦ ਅਮੰਦ ਮਨਿੰਦ ਮੁਖ ਸੁਮਤਿ ਕੁਨਿੰਦ ਬਿਲੰਦ।
ਪਦ ਅਰਵਿੰਦ ਅਨੰਦ ਦਾ ਬੰਦ ਗਿਰਾ ਕਰ ਬੰਦਿ॥ ੨॥

ਅਮੰਦ=ਕਲੰਕ ਰਹਤ। ਸ਼ੁੱਭ। ਮਨਿੰਦ=ਵਰਗਾ।
ਕੁਨਿੰਦ=ਕਰਨੇ ਵਾਲੀ [ਫਾ:, ਕੁਨਿੰਦਹ]। ਗਿਰਾ=ਸਰਸ੍ਵਤੀ।

ਅਰਥ–(ਜਿਸ) ਗਿਰਾ ਦਾ ਮੁੰਹ ਸ਼ੁੱਭ ਚੰਦਰਮਾਂ ਵਰਗਾ ਹੈ (ਤੇ ਜੋ) ਬੁੱਧੀ ਨੂੰ ਬਹੁਤ ਸ੍ਰੇਸ਼ਟ ਕਰਨੇ ਵਾਲੀ ਹੈ (ਉਸ ਦੇ) ਅਨੰਦ ਦੇਣ ਵਾਲੇ ਚਰਣਾਂ ਕਵਲਾਂ ਤੇ ਹੱਥ ਜੋੜਕੇ (ਮੇਰੀ) ਨਮਸਕਾਰ ਹੋਵੇ।

੩. ਇਸ੍ਰ ਗੁਰੁ–ਸ਼੍ਰੀ ਗੁਰੂ ਨਾਨਕ ਦੇਵ ਜੀ ਦਾ–ਮੰਗਲ।

ਕਬਿੱਤ॥ ਬੰਦਨਾ ਕੋ ਲੇਤਿ ਹੀ, ਅਬੰਦਤਾ ਕੋ ਦੇਤਿ ਜਨ, ਪ੍ਰੀਤਿ ਲੇਤਿ, ਦੇਤਿ ਹੈਂ ਪ੍ਰਤੀਤ ਸੁਖ ਸੇਤੁ ਹੋਂ। ਭਾਉ ਉਰ ਲੇਤਿ ਹੀ, ਪ੍ਰਭਾਉ ਬਡੋ ਦੇਤਿ ਆਪਿ, ਨ੍ਰਗੁਨ ਪਦ ਦੇਤਿ, ਜਨ ਗੁਨ ਦੇਖਿ ਲੇਤਿ ਹੈਂ। ਚੋਰੀ ਜੈਸੀ ਭੇਟ ਲੇਤਿ, ਜਮ ਕੀ ਅਭੇਟ ਦੇਤਿ, ਸਤਿਗੁਰੁ ਨਾਨਕ ਸੰਤੋਖ ਸਿੰਘ ਚੇਤਿ ਹੈ। ਹੰਤਾ ਲੇਤਿ ਦਾਸਨਿ ਕੀ, ਅਹੰ ਬ੍ਰਹਮ ਦਤਿ ਉਰ, ਮਨ ਲੇਤਿ ਚਰਨ ਮੈਂ, ਮੁਕਤਿ ਸੁ ਦੇਤਿ ਹੈਂ॥ ੩॥

ਬੰਦਨਾ=ਨਮਸਕਾਰ। ਅਬੰਦਤਾ=ਬੰਧਨ ਰਹਤਤਾ। ਸੁਤੰਤ੍ਰਤਾ। ਪਾਪਾਂ ਦੇ ਬੰਧਨਾਂ ਤੇ ਉਹਨਾਂ ਦੇ ਫਲ, ਦੁੱਖਾਂ ਦੇ ਬੰਧਨਾਂ ਤੋਂ ਛੁਟਕਾਰਾ ਮੁਰਾਦ ਹੈ। ਸੁਖ ਸੇਤੁ=ਸੁਖਾਂ ਦੇ ਪੁਲ।
ਭਾਉ=ਸ਼ਰਧਾ, ਭਾਉ ਭਗਤੀ। ਉਰ ਲੇਤਿ=ਦਿਲ ਵਿਚ ਲੈਕੇ ਭਾਵ ਸ੍ਵੀਕਾਰ ਕਰਕੇ (ਅ) ਦਿਲ ਦੀ ਸ਼ਰਧਾ, ਭਗਤੀ।
ਪ੍ਰਭਾਉ=ਪ੍ਰਤਾਪ, ਮਹਿਮਾ। ਮਹਾਤਮ। ਨ੍ਰਗੁਨ=ਗੁਣਾਂ ਤੋਂ ਰਹਤ ਪਦ। ਤਿੰਨਾ ਗੁਣਾਂ ਤੋਂ ਉੱਪਰਲਾ ਦਰਜਾ, ਯਥਾਰਥ ਅਵਸਥਾ।
ਹੰਤਾ=ਹੰਕਾਰ, ਦੇਹਿ ਅਭਿਮਾਨ।

ਅਰਥ–(ਜੋ ਸਤਿਗੁਰ ਜੀ) ਦਾਸਾਂ ਦੀਆਂ ਨਮਸਕਾਰਾਂ ਲੈਕੇ (ਉਹਨਾਂ ਨੂੰ) ਸੁਤੰਤ੍ਰਤਾ (ਦਾ ਦਾਨ) ਦਿੰਦੇ ਹਨ, ਪ੍ਰੇਮ ਲੈਂਦੇ ਹਨ, ਪਰ ਸੁਖਾਂ ਦਾ ਪੁਲ ਰੂਪੀ ਛਰੇਸਾ ਦਾਨ ਕਰਦੇ ਹਨ। ਆਪ (ਸੇਵਕਾਂ ਦੀ) ਦਿਲੀ ਸ਼ਰਧਾ (ਭਗਤੀ) ਸ੍ਵੀਕਾਰ ਕਰਕੇ (ਉਹਨਾਂ ਨੂੰ)

ਬਹੁਤ ਪ੍ਰਤਾਪ ਦੇਂਦੇ ਹਨ, (ਅਤੇ ਜਦੋਂ) ਦਾਸਾਂ (ਵਿਚ ਸ਼ੁਭ) ਗੁਣ ਦੇਖ ਲੈਂਦੇ ਹਨ (ਉਨ੍ਹਾਂ ਨੂੰ) ਤ੍ਰੈਗੁਣਾਤੀਤ ਪਦਵੀ ਦਾਨ ਕਰਦੇ ਹਨ, ਥੋੜੀ ਜੇਹੀ ਭੇਟਾ (ਦਾਸਾਂ ਦੀ) ਸ੍ਵੀਕਾਰ ਕਰਕੇ (ਉਨ੍ਹਾਂ ਨੂੰ) ਜਮ ਦੇ ਮਿਲਾਪ ਤੋਂ ਛੁਟਕਾਰਾ ਬਖਸ਼ਦੇ ਹਨ।(ਐਸੇ) ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ (ਭਾਈ) ਸੰਤੋਖ ਸਿੰਘ ਜੀ (ਕਹਿੰਦੇ ਹਨ ਕਿ ਮੈਂ) ਸਿਮਰਦਾ ਹਾਂ,ਜੋ (ਅਪਣੇ) ਦਾਸਾਂ ਦੀ ਹੰਤਾ ਲੈਕੇ (ਉਨ੍ਹਾਂ ਦੇ) ਹਿਰਦੇ ਵਿਖੇ ਅਹੰ ਬ੍ਰਹਮ (ਦਾ ਦਾਨ) ਦੇਂਦੇ ਹਨ (ਤੇ ਉਨ੍ਹਾਂ ਦਾ) ਮਨ (ਅਪਣੇ) ਚਰਨਾਂ ਵਿਚ ਲੈ ਕੇ ਮੁਕਤੀ (ਦਾ ਦਾਨ) ਦਿੰਦੇ ਹਨ।

ਭਾਵ—ਇਸ ਕਬਿੱਤ ਵਿਚ ਕਵੀ ਜੀ ਨੇ ਸਤਿਗੁਰੂ ਜੀ ਦੇ ਸਾਡੇ 'ਅਵਗੁਣ ਹਰਨ' ਤੇ 'ਗੁਣ ਦਾਨ ਕਰਨ' ਦਾ ਟਾਕਰਾ ਕਰਕੇ ਦਸਦਿਆਂ ਉਨ੍ਹਾਂ ਦੀ ਮਹਾਨਤਾ ਦਰਸਾਈ ਹੈ। ਹਉਮੈਂ ਦਾਸਾਂ ਦੀ ਚੂਰ ਕਰਕੇ ਜੋ ਅਹੰਬ੍ਰਹਮ ਦਾ ਨਿਵਾਸ ਕਿਹਾ ਹੈ ਇਸ ਤੋਂ ਮੁਰਾਦ 'ਅਹੰਬ੍ਰਹਮ' ਦੇ ਸੁੱਕੇ ਦਮਗਜੇ ਮਾਰਨ ਦੀ ਨਹੀਂ, ਬਲਕੇ ਜੋ ਮੁਕਤੀ ਗੁਰੂ ਘਰ ਵਿਚ ਹੈ ਜਿਸ ਵਿਚ ਪ੍ਰੀਤ ਮੁੱਖ ਹੈ ਉਸ ਦੇ ਤੇ ਅੰਗ ਦੱਸੇ ਹਨ —੧. ਹਉਂ ਦਾ ਦੂਰ ਹੋਣਾ, ੨. ਬ੍ਰਹਮ ਦਾ ਅੰਤਰ ਆਤਮੇ ਅਵਿਰਲ ਮਿਲਾਪ ਹੋਣਾ, ਤੇ ਇਸ ਤੋਂ ਅਗਲੇਰੇ ੩. ਮਨ ਨੂੰ ਚਰਨਾਂ ਵਿਚ ਲੈਣਾ (ਭਾਵ ਪ੍ਰੇਮ) ਹੈ, ਅਰਥਾਤ ਹਉਮੈਂ ਦਾ ਅਭਾਵ, ਪ੍ਰੇਮ ਦੀ ਅਵਧੀ, ਬ੍ਰਹਮ ਤੱਤ ਨਾਲ ਮੇਲ, ਤ੍ਰੈਹਾਂ ਦਾ ਮੇਲ ਜੋ ਮੁਕਤੀ ਹੈ ਸੋ ਦਾਨ ਦਿੰਦੇ ਹਨ। ਗੁਰੂ ਘਰ ਦੀ ਮੁਕਤੀ ਵਾਲਾ ਗਿਆਨੀ ਸ਼ਿਲਾ ਤੁੱਲ ਅੜੀ ਨਹੀਂ ਹੋ ਢੇਂਦਾ। ਉਹ 'ਬ੍ਰਹਮ ਗਿਆਨੀ ਪਰਉਪਕਾਰ ਉਮਾਹਾ' ਦੇ ਰੰਗ ਵਿਚ 'ਕਰਮ ਕਰਤ ਹੋਵੈ ਨਿਹ ਕਰਮ' ਹੁੰਦਾ ਹੈ। ਉਸ ਦੀ ਬ੍ਰਿਤੀ ਵਿਚ ਨਾਮ ਯਾ ਇਉਂ ਕਹੋ, ਕਿ ਬ੍ਰਹਮ ਅੜੁਕ ਰਹਿੰਦਾ ਹੈ, ਉਸ ਦੇ ਇੰਦ੍ਰੇ ਤਕ ਬ੍ਰਹਮਾਕਾਰ ਰਹਿੰਦੇ ਹਨ। ਉਸ ਦੇ ਵਚਨ ਤੇ ਕਰਮ ਸੁਖ ਤੇ ਧਰਮ ਦੇ ਮੇਘ ਹੋਕੇ ਵਸਦੇ ਹਨ। ਖਿੜੇ ਗੁਲਾਬ ਹਾਰ ਸੁਰੰਧੀ ਦਾਤਾ ਹੁੰਦੇ ਹਨ।

੩. ਇਸ਼੍ਟ ਗੁਰੂ—ਸ਼੍ਰੀ ਗੁਰੂ ਅੰਗਦ ਦੇਵ ਜੀ ਦਾ—ਮੰਗਲ।

ਦੋਹਰਾ ॥ **ਅਜਰ ਜਰਨ ਧੀਰਜ ਧਰਨ ਦੇਤਿ ਸ਼ਰਨ ਜਨ ਦਾਨ ॥**
ਸ਼੍ਰੀ ਅੰਗਦ ਸੁਖ ਕਰਨ ਕੋ ਨਮਸਕਾਰ ਗੁਨ ਖਾਨ ॥੪॥

{ ਅਜਰ ਜਰਨ=ਆਤਮ ਸੱਤਜਾ ਜੋ ਅਪਣੇ ਅੰਦਰ ਜਰ ਲੈਣੀ ਕਠਨ ਹੈ ਉਸ ਨੂੰ ਜਰ ਲੈਣ ਵਾਲੇ। }

ਅਰਥ—ਸ਼੍ਰੀ (ਗੁਰੂ) ਅੰਗਦ ਦੇਵ ਜੀ ਜੋ ਸੁਖਾਂ ਦੇ ਕਰਨ ਹਾਰੇ ਹਨ, ਗੁਣਾਂ ਦੀ ਖਾਨ ਹਨ, ਅਜਰ ਨੂੰ ਜਰ ਲੈਣ ਵਾਲੇ ਹਨ, ਧਰਤੀ (ਵਤ) ਧੀਰਜ (ਧਾਰਨ ਵਾਲੇ ਹਨ ਤੇ ਅਪਣੇ) ਦਾਸਾਂ ਨੂੰ ਸ਼ਰਨ ਦਾਨ ਕਰਦੇ ਹਨ (ਉਨ੍ਹਾਂ) ਨੂੰ (ਮੇਰੀ) ਨਮਸਕਾਰ ਹੋਵੇ।

੪. ਇਸ਼੍ਟ ਗੁਰੂ—ਸ਼੍ਰੀ ਗੁਰੂ ਅਮਰਦਾਸ ਜੀ ਦਾ—ਮੰਗਲ।

ਅਤਿ ਉਦਾਰ ਬਖਸ਼ਤਿ ਪ੍ਰਭੂ ਦੋਨਹੁ ਲੋਕ ਅਨੰਦ ॥
ਅਮਰਦਾਸ ਸ਼੍ਰੀ ਸਤਿਗੁਰੂ ਬੰਦੌਂ ਜੁਗ ਕਰ ਬੰਦਿ ॥ ੫ ॥

ਅਰਥ–ਸ਼੍ਰੀ ਸਤਿਗੁਰੂ (ਗੁਰੂ) ਅਮਰਦਾਸ ਪ੍ਰਭੂ ਜੀ ਨੂੰ ਮੈਂ ਦੋਵੇਂ ਹਥ ਜੋੜਕੇ ਨਮਸਕਾਰ ਕਰਦਾ ਹਾਂ ਜੋ ਬੜੇ ਉਦਾਰ ਹਨ, ਦੋਹਾਂ ਲੋਕਾਂ (ਲੋਕ ਪ੍ਰਲੋਕ) ਵਿਚ ਅਨੰਦ ਬਖਸ਼ਣੇ ਵਾਲੇ ਹਨ।

ਭਾਵ– ਉਦਾਰ ਤੇ ਬਖਸ਼ਿੰਦ ਕਹਿਣ ਤੋਂ ਕਵੀ ਜੀ ਦਾ ਇਸ਼ਾਰਾ ਆਪ ਦੇ ਨਾਮ ਦਾਨ ਦੀ ਦੇਗ ਅਮਿੱਤ ਚਲਾ ਦੇਣ ਤੋਂ ਤੇ ੨੨, ੫੨, ੭੨ ਵਜ਼ਕਤੀਆਂ ਸੋਸੀਆਂ ਪੈਦਾ ਕਰ ਦੇਣ ਤੋਂ ਹੈ ਜੋ ਕਿ ਗੁਰਮੁਖ ਪਦ ਤੇ ਅਰੂੜ੍ਹ ਹੋਕੇ ਨਾਮ ਦਾਨ ਦੇਣ ਵਾਲੇ ਸਤਪੁਰਖ ਹੋਏ।

੫. ਇਸ੍ਟ ਗੁਰੂ–ਸ਼੍ਰੀ ਗੁਰੂ ਰਾਮ ਦਾਸ ਜੀ ਦਾ–ਮੰਗਲ।

ਤ੍ਰਾਸ ਬਿਨਾਸ਼ਿ ਉਪਾਸ਼ਕਨਿ ਪੁਰਹਿੰ ਆਸ ਗਨ ਦਾਸ ॥
ਰਾਮਦਾਸ ਸੁਖਰਾਸ ਕੋ ਨਮੋ ਹੁਲਾਸ ਪ੍ਰਕਾਸ਼ ॥ ੬ ॥

{ ਉਪਾਸ਼ਕ=ਸੇਵਕ, ਦਾਸ, ਸਿੱਖ। ਉਪਾਸ਼ਕ ਦਾ ਬਹੁ ਵਚਨ 'ਉਪਾਸ਼ਕਨਿ' (ਅ) ਉਪਾਸ਼ਕਾਂ ਦੇ। }

ਅਰਥ– (ਮੈਂ, ਸ਼੍ਰੀ ਸਤਿਗੁਰੂ) ਸੁਖਾਂ ਦੀ ਰਾਸ (ਗੁਰੂ) ਰਾਮਦਾਸ ਜੀ ਨੂੰ, (ਜੋ ਸਦਾ) ਹੁਲਾਸ ਦੇ ਪ੍ਰਕਾਸ਼ ਕਰਨ ਵਾਲੇ ਹਨ, ਨਮਸਕਾਰ ਕਰਦਾ ਹਾਂ (ਕਿਉਂ ਜੋ ਆਪ ਆਪਣੇ ਉਪਾਸ਼ਕਾਂ ਦੇ ਭੈ ਦੂਰ ਕਰਦੇ ਹਨ ਤੇ ਸਾਰੇ ਦਾਸਾਂ ਦੀਆਂ ਆਸਾਂ ਪੂਰਨ ਕਰਦੇ ਹਨ।

੬. ਇਸ੍ਟ ਗੁਰੂ–ਸ਼੍ਰੀ ਗੁਰੂ ਅਰਜਨ ਦੇਵ ਜੀ ਦਾ–ਮੰਗਲ।

ਸ਼੍ਰੀ ਅਰਜਨ ਸਿਰਜਨ ਅਨੰਦ ਤਰਜਨ ਜਨਨ ਬਿਕਾਰ ॥
ਬਰਜਨ ਦੁਰਜਨ ਤੇਜ ਕੋ, ਤਿਨ ਪਗ ਰਜ ਸਿਰ ਧਾਰਿ ॥ ੭ ॥

{ ਸਿਰਜਨ ਅਨਦ=ਅਨੰਦ ਦੇ ਬਨਾਵਣ ਵਾਲੇ, ਭਾਵ ਸੁਖਾਂ ਦੇ ਦਾਤੇ।
ਤਰਜਨ=ਤਾੜਨ ਵਾਲੇ ਭਾਵ ਦੂਰ ਕਰਨ ਵਾਲੇ।
ਬਰਜਨ=ਰੋਕਣ ਵਾਲੇ। ਦੁਰਜਨ=ਖੋਟੇ ਲੋਕ। ਵੈਰੀ।
ਪਗ ਰਜ=ਚਰਣਾਂ ਦੀ ਧੂੜੀ। }

ਅਰਥ–ਸ਼੍ਰੀ (ਸਤਿਗੁਰੂ ਗੁਰੂ) ਅਰਜਨ ਦੇਵ ਜੀ ਅਨੰਦ ਦੇ ਸਿਰਜਣ ਵਾਲੇ ਹਨ, ਦਾਸਾਂ ਦੇ ਵਿਕਾਰਾਂ ਨੂੰ ਤਾੜਨ ਵਾਲੇ ਹਨ, ਤੇ ਖੋਟੇ ਲੋਕਾਂ ਦੇ ਤੇਜ ਨੂੰ ਰੋਕਣ ਵਾਲੇ ਹਨ, ਤਿਨ੍ਹਾਂ ਦੇ ਚਰਣਾਂ (ਕਵਲਾਂ) ਦੀ ਧੂੜੀ (ਨੂੰ ਮੈਂ) ਸਿਰ ਤੇ ਧਰਦਾ ਹਾਂ।

੭. ਇਸ੍ਟ ਗੁਰੂ–ਸ਼੍ਰੀ ਗੁਰੂ ਹਰਿ ਗੋਵਿੰਦ ਜੀ ਦਾ–ਮੰਗਲ।

ਕਬਿੱਤ ॥ ਬੋਧ ਮਹਿੰ ਬਿਦੇਹ, ਜੁੱਧ ਕ੍ਰੁੱਧ ਮੱਧ ਰਾਮਚੰਦ, ਸਿੱਖ ਤਾਰਿਬੇ ਕੋ ਭਵ ਸਿੰਧੁ ਤੇ ਜਹਾਜ ਹੈਂ। ਕਰੁਨੋ ਨਿਧਾਨ ਤੇ ਬਿਸ਼ਨੁ ਪਰਮਾਨ ਮਨ, ਕੀਰਤਿ ਪ੍ਰਕਾਸ਼ਬੇ ਕੋ ਸੋਈ ਦਿਜਰਾਜ ਹੈਂ। ਪ੍ਰਗਟ ਪ੍ਰਤਾਪ ਮੈਂ ਪ੍ਰਚੰਡ

ਮਾਰਤੰਡ ਬਛੇ,ਸ਼ੋਭਾ ਸਭਿ ਲੈਬੇ ਕਉ ਸੁਹਾਇਂ ਸੁਰਰਾਜ ਹੈਂ।ਧੀਰਜਧਰਨ ਕੋ ਧਰਨਿ ਰੂਪ ਬੀਰ ਬਰ, ਸ਼੍ਰੀ ਹਰਿਗੁਵਿੰਦ ਸੁਖਕੰਦ ਹ੍ਵੈ ਬਿਰਾਜ ਹੈਂ ॥੯॥

ਬੋਧ=ਗਿਆਨ।
ਬਿਦੇਹ=ਜੋ ਸਰੀਰ ਧਾਰੀ ਨਾਂ ਹੋਵੇ, ਜੈਸੇ ਈਸ਼੍ਵਰ। (ਅ) ਵਿਦੇਹ=ਪੁਰਾਤਨ ਮਿਥੁਲਾ ਦਾ ਨਾਮ ਹੈ ਜਿਸ ਨੂੰ ਅੱਜ ਕਲ ਤਿਰਹੁਤ ਆਖਦੇ ਹਨ, ਇਥੋਂ ਦੇ ਰਾਜੇ ਨੂੰ ਭੀ ਵਿਦੇਹ ਕਹਿ ਲੈਂਦੇ ਹਨ। ਵਿਸ਼ੇਸ਼ ਕਰਕੇ ਜਨਕ ਨੂੰ। ਜਨਕ ਗਿਆਨੀ ਸੀ, ਸੋ ਗਿਆਨੀ ਅਰਥ ਲਾਉਂਦੇ ਹਨ।
ਭਵ ਸਿੰਧੁ=ਸੰਸਾਰ ਸਮੁੰਦਰ।
ਦਿਜਰਾਜ=ਚੰਦ੍ਰਮਾਂ, ਬ੍ਰਹਮਨ, ਬ੍ਰਹਮਾਂ, ਬ੍ਰਿਹਸਪਤਿ ਆਦਿ।
ਮਾਰਤੰਡ=ਸੂਰਜ। ਸੁਰਰਾਜ=ਇੰਦ੍ਰ।

ਅਰਥ–(ਜੋ ਗੁਰੂ ਜੀ) ਗਿਆਨ ਵਿਚ ਵਿਦੇਹ (ਹਨ,) ਜੁੱਧ (ਵਿਚ ਤੇ) ਕ੍ਰੋਧ (ਦੇ ਸਾਹਮਣੇ) ਰਾਮਚੰਦ ਵਤ ਹਨ, ਸਿਖਾਂ ਨੂੰ ਸੰਸਾਰ ਸਾਗਰ ਤੋਂ ਤਾਰਣ ਲਈ ਜਹਾਜ (ਵਤ) ਹਨ। ਕ੍ਰਿਪਾ ਦੇ ਖਜ਼ਾਨੇ (ਹੋਣ ਕਰਕੇ) ਵਿਸ਼ਨੂੰ ਵਤ ਮਨ (ਰਖਦੇ ਹਨ, ਵਾਹਿਗੁਰੂ ਜੀ ਦੀ) ਸਿਫਤ ਸਲਾਹ ਦੇ ਪ੍ਰਕਾਸ਼ਣ ਵਿਚ ਉਹੀ ਚੰਦ੍ਰਮਾ ਵਤ ਹਨ, ਪ੍ਰਤਾਪ ਦੇ ਪ੍ਰਕਾਸ਼ ਵਿਚ ਜੋ ਤੇਜਵਾਨ ਸੂਰਜ ਵਾਂਙੂ ਵਡੇ ਹਨ (ਤੇ) ਸਾਰੀਆਂ ਸ਼ੋਭਾ ਲੈਣ ਵਿਚ (ਜੋ) ਇੰਦ੍ਰ ਵਾਂਙੂ ਸੁਹਾ ਰਹੇ ਹਨ (ਅਤੇ) ਧੀਰਜ ਧਾਰਨ ਵਿਚ ਜੋ ਧਰਤੀ ਰੂਪ ਹਨ ਓਹ ਸ੍ਰੇਸ਼ਟ ਬੀਰ ਸ਼੍ਰੀ ਗੁਰੂ ਹਰਿ ਗੋਵਿੰਦ ਜੀ ਸੁਖਾਂ ਦੇ ਮੇਘ ਹੋਕੇ ਬਿਰਾਜ ਰਹੇ ਹਨ (ਸੋ ਮੇਰੇ ਤੇ ਭੀ ਕ੍ਰਿਪਾਲੂ ਹੋਣ)।

ਭਾਵ–ਗਿਆਨ, ਜੁੱਧ, ਮੁਕਤੀ ਦਾਤਾ, ਸ਼ਕਤੀ, ਕ੍ਰਿਪਾ, ਕੀਰਤੀ, ਪ੍ਰਤਾਪ, ਤੇਜ, ਸ਼ੋਭਾ, ਧੀਰਜ, ਇਨ੍ਹਾਂ ਗੁਣਾਂ ਵਿਚ ਸਤਿਗੁਰਾਂ ਨੂੰ ਪ੍ਰਸਿੱਧ ਗੁਣ ਧਾਰੀਆਂ ਨਾਲ ਸ਼ੋਭਾ ਦਿੱਤੀ ਹੈ। ਜ਼ਾਹਰਾ ਜਾਪਦਾ ਹੈ ਕਿ ਆਪ 'ਗੁਰ ਅਵਤਾਰ' ਹਨ, ਉਪਮਾ ਆਪ ਤੋਂ ਛੋਟਿਆਂ ਨਾਲ ਦੇਣ ਵਿਚ ਕਵੀ ਜੀ ਨੇ ਉਕਾਈ ਕੀਤੀ ਹੈ, ਪਰ ਇਹ ਗੱਲ ਨਹੀਂ, ਕਵੀ ਜੀ ਇਕ ਇਕ ਗੁਣਧਾਰੀ ਦੀ ਇਕ ਇਕ ਉਪਮਾ ਦੇਕੇ ਸ਼੍ਰੀ ਗੁਰੂ ਜੀ ਨੂੰ 'ਸਰਬ ਗੁਣ ਨਿਧਾਨ' ਕਥਨ ਕਰ ਰਹੇ ਹਨ। ਸਾਰੇ ਗੁਣਾਂ ਦਾ ਇਕ ਵਜਕਤੀ ਵਿਚ ਇਕੱਠਿਆਂ ਹੋਣਾ ਜੋ ਦਰਸਾਇਆ ਹੈ ਇਹ ਸਾਰੇ ਉਪਮਾਨਾਂ ਤੋਂ ਉਨ੍ਹਾਂ ਦੀ ਅਧਿਕਤਾ ਦਰਸਾਈ ਹੈ।

੮. ਇਸ਼੍ਟ ਗੁਰੂ–ਸ਼੍ਰੀ ਗੁਰੂ ਹਰਿਰਾਇ ਜੀ ਦਾ–ਮੰਗਲ।

ਸ੍ਰੈਯਾ ॥ ਦੇਵ ਤਰੋਵਰ ਹੈ ਨ ਇਹੈ, ਹਰਿਰਾਇ ਗੁਰੂ ਕਰਿ ਦੇਵ ਤਰੋਵਰ।
ਸੋ ਸੁਰ ਧੇਨੁ ਨਹੀ ਮਨ ਜਾਨਿਧੋ, ਸੇਵ ਗੁਰੂ ਸੁਰ ਧੇਨੁ ਲਹੈ ਨਰ।
ਹੈ ਨ ਚਿੰਤਾਮਣਿ ਬੂਝ ਜਿ ਦੇਖਿਧੋ, ਸ਼੍ਰੀ ਗੁਰੂ ਕੇ ਨਖ ਚਿੰਤਮਣੀ ਬਰ।
ਸੋ ਨ ਸੁਧਾ ਮਧੁਰਾਇ ਕੋ ਧਾਰਭਿ,ਗਯਾਨ ਗਿਰਾ ਗੁਰ ਕੀ ਮਧੁਰੀਤਰ॥੯॥

ਦੇਵ ਤਰੋਵਰ=ਕਲਪ ਬ੍ਰਿੱਛ।
ਕਰਿ=ਕਰ ਦੇਂਦੇ ਹਨ, ਬਣਾ ਦੇਂਦੇ ਹਨ (ਅ) ਕਰ=ਹਥ।
ਸੁਰ ਧੇਨੁ=ਕਾਮਧੇਨੁ। ਲਹੈ=ਲੈ ਲੈਂਦਾ ਹੈ। (ਅ) ਲਹੈਂ=ਸਮਝਦੇ ਹਨ।
ਚਿੰਤਾਮਣਿ=ਇਕ ਮਣੀ, ਜਿਸ ਤੋਂ ਚਿੰਤਨ ਕੀਤਾ ਪ੍ਰਾਪਤਿ ਹੋਵੇ।
ਸੁਧਾ=ਅੰਮ੍ਰਿਤ। ਮਧੁਰੀ ਤਰ=ਅਤਿਸ਼ੇ ਕਰਕੇ ਮਿੱਠੀ। ਮਧੁਰੀ ਤੋਂ ਮੁਰਾਦ ਹੈ ਅੰਮ੍ਰਿਤ ਤੋਂ ਵਿਸ਼ੇਸ਼।

ਅਰਥ–(ਇਹ) ਕਲਪ ਬ੍ਰਿੱਛ ਨਹੀਂ ਹੈ (ਜੋ ਸੁਰਗਾਂ ਵਿਚ ਸੁਣੀਦਾ ਹੈ, ਸਗੋਂ) ਇਹੋ ਗੁਰੂ ਹਰਿਰਾਇ ਜੀ ਹਨ ਜੋ (ਇਥੇ ਹੀ) ਕਲਪ ਬ੍ਰਿੱਛ ਬਣਾ ਦੇਂਦੇ ਹਨ। ਉਹ ਕਾਮਧੇਨੁ ਨਹੀਂ ਹੈ (ਜੋ ਸੁਰਗਾਂ ਵਿਚ) ਮਨ ਵਿਚ ਸਮਝ ਲਓ (ਕਿ ਸੁਣੀਦੀ ਹੈ, ਸਗੋਂ ਗੁਰੂ ਹਰਿਰਾਇ ਜੀ ਨੂੰ) ਸੇਵਕੇ ਮਾਨੁਖ (ਅਸਲੀ) ਕਾਮਧੇਨੁ ਲੈ ਲੈਂਦਾ ਹੈ। ਚਿੰਤਾਮਣੀ ਕੋਈ (ਸ਼ੈ) ਹੈ ਨਹੀਂ, ਪੁੱਛਕੇ ਭਾਵੇਂ ਦੇਖ ਲਈਏ, ਗੁਰੂ ਜੀ ਦੇ ਸ੍ਰੇਸ਼ਟ ਨਹੁੰ ਹੀ (ਅਸਲ) ਚਿੰਤਾਮਣੀ ਹਨ। ਉਹ ਅੰਮ੍ਰਿਤ ਨਹੀਂ ਹੈ ਜੋ (ਸ੍ਵਾਦ ਵਿਚ) ਮਿਠਾਸ ਧਾਰਨ ਕਰ ਰਿਹਾ ਹੈ, ਪਰੰਤੂ ਗਿਆਨ (ਰਸ ਨਾਲ ਭਰੀ) ਗੁਰੂ ਜੀ ਦੀ ਬਾਣੀ ਵਧੀਕ ਮਿੱਠੀ ਹੈ।

ਹੋਰ ਅਰਥ–੧. ਗੁਰੂ ਹਰਿ ਰਾਇ ਜੀ ਦੇ (ਕਰ=) ਹੱਥ ਹੀ ਕਲਪ ਬ੍ਰਿੱਛ ਹਨ। ੨. ਨਰ (=ਉੱਤਮ ਲੋਕ) ਗੁਰੂ (ਹਰਿ ਰਾਇ ਜੀ ਦੀ) ਸੇਵਾ ਨੂੰ ਹੀ ਕਾਮਧੇਨੁ (ਲਹੈਂ=) ਸਮਝਦੇ ਹਨ।

ਭਾਵ–ਸ਼੍ਰੀ ਗੁਰੂ ਜੀ ਨੇ ਜੋ ਅਨੇਕਾਂ ਬਖ਼ਸ਼ਿਸ਼ਾਂ ਕਰਕੇ ਗੁਰਮੁਖ ਪੈਦਾ ਕੀਤੇ ਜਿਨ੍ਹਾਂ ਨੇ ਸਤਿਨਾਮ ਦੀ ਦੇਹੀ ਫੇਰਕੇ ਜਗਤ ਬਚਾਇਆ, ਉਨ੍ਹਾਂ ਵੱਲ ਸੈਨਤ ਕਰਕੇ ਦੱਸਦੇ ਹਨ ਕਿ ਓਹ ਜਗਤ ਨੂੰ ਸੁਖ ਦੇਣ ਹਾਰੇ ਕਲਪ ਬ੍ਰਿੱਛ ਸਤਿਗੁਰਾਂ ਨੇ ਰਚੇ।

ਦੂਸਰੀ ਤੁਕ ਵਿਚ ਸਤਿਗੁਰਾਂ ਦੀਆਂ ਰਾਜਸੀ ਬਰਕਤਾਂ ਵੱਲ ਸੈਨਤ ਹੈ ਕਿ ਸੇਵਕਾਂ ਨੂੰ ਰਾਜੇ; ਜਾਗੀਰਦਾਰ ਬਣਾ ਦਿੱਤਾ, ਸੋ ਕਾਮਧੇਨੁ ਤੁੱਲ ਸੰਸਾਰਕ ਸੁਖਾਂ ਦੇ ਦਾਤੇ ਬਣੇ। ਤੀਸਰੀ ਵਿਚ ਛੁਹ ਮਾਤ੍ਰ ਨਾਲ ਜੀਅ ਦਾਨ ਦੇਕੇ ਜੋ ਅਨੰਤ ਸਿਖ ਤਾਰੇ ਉਨ੍ਹਾਂ ਦੀ ਚੇਤਨਤਾ ਵਿਚ ਨਾਮ ਦਿੱਤਨ ਦਾ ਪਰਵੇਸ਼ ਹੋਕੇ ਰਾਮ ਰਸ ਪ੍ਰਾਪਤ ਹੋਣ ਦਾ ਭਾਵ ਕਹਿ ਰਹੇ ਹਨ। ਦੋਵੇਂ ਤੁਕ ਸਤਿਗੁਰੂ ਜੀ ਦੀ ਵਾਕ ਸੱਤਜਾ ਤੇ ਵਾਕ ਦੀ ਮਧੁਰਤਾ ਦਾ ਪਤਾ ਦੇ ਰਹੀ ਹੈ ਕਿ ਜਿਸ ਦੀ ਮਿਠਾਸ ਅੰਮ੍ਰਿਤ ਤੋਂ ਵੱਧ ਸੀ ਤੇ ਜਿਸ ਦੀ ਸੱਤਜਾ ਨਾਮ ਤੇ 'ਗਯਾਨ' ਦਾਨ ਕਰਨ ਵਿਚ ਪੂਰਨ ਸੀ।

ਜੇ ਦੂਸਰੇ ਅਰਥਾਂ ਵੱਲ ਤੱਕੀਏ ਤਾਂ ਗੁਰੂ ਜੀ ਦੇ ਹੱਥ ਕਲਪ ਬ੍ਰਿੱਛ, ਉਨ੍ਹਾਂ ਦੀ ਸੇਵ ਕਾਮਧੇਨੁ, ਉਨ੍ਹਾਂ ਦੇ ਨਖ਼ ਚਿੰਤਾਮਣੀ ਤੇ ਉਨ੍ਹਾਂ ਦੀ ਬਾਣੀ ਨੂੰ ਅੰਮ੍ਰਿਤ ਤੋਂ ਸ੍ਰੇਸ਼ਟ ਦੱਸਿਆ ਹੈ।

੯. ਇਸ਼੍ਟ ਗੁਰੂ–ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦਾ–ਮੰਗਲ।

ਦੋਹਰਾ ॥ ਲਾਲ ਮ੍ਰਿਦੁਲ ਸੁੰਦਰ ਜੁਗਲ ਕਮਲ ਲਲਿਤ ਅਲਪਾਇ ॥
ਚਰਨ ਗੁਰੂ ਹਰਿਕ੍ਰਿਸ਼ਨ ਕੇ ਅਲਿ ਮਨ ਮਿਲਿ ਸੁਖਪਾਇ ॥੧੦॥

{ ਲਲਿਤ=ਸੁੰਦਰਤਾਈ, ਸਨਮੋਹਣੇ। ਅਲਪਾਇ=ਤੁੱਛ ਹੋ ਰਹੀ ਹੈ, ਘਟਦੀ ਹੈ, ਨੀਵੀਂ ਪੈਂਦੀ ਹੈ, ਭਾਵ ਮਾਤ ਹੁੰਦੀ ਹੈ। ਜੇ ਪਾਠ-ਅਲਿਪਾਇ-ਹੋਵੇ ਤਾਂ ਅਰਥ ਲਗੇਗਾ-ਨਿਰਲੇਪ, ਅਸੰਗ। ਅਲਿ=ਭੌਰੇ। }

ਅਰਥ-ਸ਼੍ਰੀ ਸਤਿਗੁਰ ਹਰਿ ਕ੍ਰਿਸ਼ਨ ਜੀ ਦੇ ਦੋਵੇਂ ਸੁਹਣੇ ਚਰਣ (ਐਸੇ) ਲਾਲ ਤੇ ਕੋਮਲ ਹਨ ਕਿ ਕਮਲ ਦੀ ਸੁੰਦਰਤਾਈ (ਉਨ੍ਹਾਂ ਅਗੇ) ਨੀਵੀਂ ਪੈਂਦੀ ਹੈ, (ਐਸੇ ਚਰਣਾਂ ਨੂੰ) ਮਿਲਕੇ (ਸਿੱਖਾਂ ਰੂਪੀ) ਭੌਰਿਆਂ ਦਾ ਮਨ ਸੁਖ ਨੂੰ ਪ੍ਰਾਪਤ ਹੁੰਦਾ ਹੈ।

ਹੋਰ ਅਰਥ-ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਦੋਵੇਂ ਚਰਣ ਲਾਲ ਹਨ, ਕੋਮਲ ਹਨ, ਕਮਲ ਵਤ ਮਨਮੋਹਣੇ ਹਨ, (ਸਿੱਖ ਰੂਪੀ) ਭੌਰੇ ਮਨ ਇਨ੍ਹਾਂ ਨੂੰ ਮਿਲਕੇ (ਸੰਸਾਰ ਤੋਂ ਅਲਿਪਾਇ=) ਅਸੰਗ ਹੋ ਜਾਂਦੇ ਤੇ (ਪਰਮਾਰਥ ਦਾ) ਸੁਖ ਪ੍ਰਾਪਤ ਕਰਦੇ ਹਨ। (ਅ) ਉਪਰਲੇ ਅਰਥ ਵਿਚ-ਅਲਿਪਾਇ-ਦਾ ਅਰਥ ਚਰਨਾਂ ਨਾਲ ਹੀ ਲਾਉਣਾ ਕਿ ਚਰਣ ਹੀ ਕਮਲ ਵਤ ਸੰਸਾਰ ਦੇ ਪਦਾਰਥਾਂ ਤੋਂ ਅਲੇਪ ਹਨ।

੧੦ ਇਸ਼ ਗੁਰੂ-ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ-**ਮੰਗਲ।**

ਚਾਦਰ ਭੇ ਹਿੰਦੁਵਾਨ ਕੀ ਬਾਦਰ ਅਨੰਦ ਉਦੋਤਿ।
ਤੇਗ ਬਹਾਦਰ ਗੁਰ ਨਮੋ ਸਿਮਰੇ ਹਾਦਰ ਹੋਤਿ ॥ ੧੧ ॥

{ਬਾਦਰ=ਬੱਦਲ। ਉਦੋਤਿ=ਉਤਪਤਿ ਕਰਨ ਵਾਲੇ।}

ਅਰਥ-ਸ਼੍ਰੀ ਸਤਿਗੁਰੂ ਤੇਗ ਬਹਾਦਰ ਜੀ ਹਿੰਦੂਆਂ ਲਈ (ਔਰੰਗਜ਼ੇਬੀ ਜ਼ੁਲਮ ਦੀ ਧੁੱਪ ਤੋਂ ਰਖਜਾ ਕਰਨ ਵਾਲੇ) ਚਾਦਰ (ਸਮਾਨ) ਹੋਏ ਤੇ ਆਨੰਦ ਦੇ ਬੱਦਲ ਨੂੰ (ਉਨ੍ਹਾਂ) ਪ੍ਰਗਟ ਕਰ ਦਿਤਾ, (ਉਹਨਾਂ ਨੂੰ ਜਿੱਥੇ ਕੋਈ) ਯਾਦ ਕਰੇ ਹਾਜ਼ਰ ਹੁੰਦੇ ਹਨ (ਮੇਰੀ ਉਹਨਾਂ ਨੂੰ) ਨਮਸਕਾਰ ਹੋਵੇ।

ਭਾਵ-ਔਰੰਗਜ਼ੇਬੀ ਜ਼ੁਲਮ ਦਾ ਸੂਰਜ ਹਿੰਦੂਆਂ ਨੂੰ ਸਾੜ ਭੁੰਨ ਰਿਹਾ ਸੀ, ਉਸ ਦੀ ਧੁੱਪ ਤੇ ਹਿੰਦੂਆਂ ਦੇ ਵਿਚਕਾਰ ਚਾਦਰ ਸਮਾਨ ਆਪ ਆਏ ਤੇ ਸਿਰ ਦੇਕੇ ਔਰੰਗੇ ਦੇ ਤੇਜ ਨੂੰ ਹਰਿਆ, ਤੇ ਅਨੰਦ ਦੇ ਬਦਲ ਗੁਰੂ ਗੋਬਿੰਦ ਸਿੰਘ ਜੀ ਨੂੰ ਆਪਣਾ ਸੀਸ ਦੇਣ ਮਗਰੋਂ ਹੋਰ ਠੰਢ ਵਰਤਾਉਣ ਲਈ ਜਗਤ ਵਿਚ ਛੋੜ ਗਏ। ਇਹ ਭਾਵ ਬੀ ਸਿਆਣੇ ਲੈਂਦੇ ਹਨ ਕਿ ਹਿੰਦੂਆਂ ਦੀਆਂ ਬਹੂ ਬੇਟੀਆਂ ਦੀ ਪਰਦਾ ਦਰੀ, ਧਰਮ ਦਿੰਨ ਤੇ ਮੰਦਰਾਂ ਦਾ ਨਾਸ਼ ਆਦਿ ਨੰਗੇਜ ਢੱਕਣ ਲਈ ਗੁਰੂ ਜੀ ਪਰਦੇ ਵਤ ਉਹਨਾਂ ਦੇ ਸਹਾਈ ਹੋਏ।

੧੧. ਇਸ਼ ਗੁਰੂ-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦ-**ਮੰਗਲ।**

ਕਬਿੱਤ-**ਕ੍ਰਿ ਗੁਨੰਦ ਦਾਨ ਦੀਨਿ ਤਾਂਹੀ ਕੇ ਅੱਛਤਛੀਨਿ, ਜਾਚਤਿ ਫਿਰਤਿ ਦੀਨ ਦਿੱਜਨ ਕੋ ਗੋਤ ਹੈ। ਰਾਮਚੰਦ ਅਨੰਦ ਸੰਦੋਹ ਅਸੁਮੇਧ ਵਿਖੈ ਪਾਧੋ ਦਾਨ, ਖਾਧੋ ਪੁਤ ਪੋਤੇ ਨਾਤੀਪੋਤ ਹੈਪੰਡ ਪੁਤ, ਸੂਰ ਸੁਤ, ਆਦਿ ਜੋ ਸੰਤੋਖ**

ਸਿੰਘ ਦੀਨਿ ਜਿਨ ਦਾਨ ਪੁਨ ਛੀਨਤਾ ਉਦੋਤਿ ਹੈ। ਸ਼੍ਰੀ ਗੁਬਿੰਦ ਸਿੰਘ ਮਹਾਂਦਾਨ ਦੀਨੋਕੋ ਨ ਸਮ ਦਿਨਦਿਨਦੂਨੋਦੂਨੋ ਚੌਨੋਚੌਨੋ ਹੋਤਹੈ*॥੧੨॥

ਖ੍ਰਿ ਗੁਨੰਦ=ਪਰਸਰਾਮ। ਅੱਛਤ=ਹੁੰਦਿਆਂ।
ਅਨੰਦ ਸੰਦੋਹ=ਅਨੰਦ ਦਾ ਪੁੰਜ। (ਆਨੰਦ ਸੰਦੋਹ)।
ਨਾਤੀ ਪੋਤ=ਪੋਤ੍ਰਿਆਂ ਦੇ ਪੋਤ੍ਰੇ, ਪੜਪੋਤ੍ਰੇ। ਪੰਡਪੂਤ=ਯੁਧਿਸ਼ਟਰ।
ਸੁਰਸੁਤ=ਕਰਣ। ਯਮ, ਛਲਿਸਚਰ, ਵਰੁਣ, ਅੱਸ੍ਵਨੀ ਕੁਮਾਰ, ਸੁਗ੍ਰੀਵ ਆਦਿਕ ਬੀ ਅਰਥ ਹਨ, ਪਰੰਤੂ ਦਾਨ ਦਾ ਪ੍ਰਕਰਣ ਚਲਿਆ ਹੋਣ ਕਰਕੇ ਇਥੇ 'ਕਰਣ' ਅਰਥ ਦਾ ਹੀ ਗ੍ਰਹਣ ਹੈ।
ਦੂਨੋ ਦੂਨੋ ਦੌਨੋ ਦੌਨੋ=ਦੂਣੇ ਦਾ ਦੂਣਾ=ਦੋਗੁਣਾਂ, ਤੇ ਚੌਗੁਣੇ ਦਾ ਚੌਗੁਣਾਂ ਸੋਲਾਂ ਗੁਣਾਂ, ਤੇ ਫੇਰ ਸੋਲਾਂ ਗੁਣੇ ਦਾ ਚੌਗੁਣਾ=ਚੌਸਠ ਗੁਣਾ, ਭਾਵ ਦਿਨੋਂ ਦਿਨ ਵਾਧੇ ਵਿਚ ਹੈ। (ਅ) ਚੌਸਠ ਵਿੱਦਯਾ ਦਾ ਦਾਨ ਦਿੱਤਾ।

ਅਰਥ—ਪਰਸਰਾਮ ਨੇ (ਪ੍ਰਿਥਵੀ ਦਾ) ਦਾਨ (ਬ੍ਰਾਹਮਣਾਂ ਨੂੰ) ਦਿੱਤਾ (ਜੋ) ਉਸਦੇ ਹੁੰਦਿਆਂ (ਹੀ ਉਨ੍ਹਾਂ ਤੋਂ) ਖੁੱਸ ਗਿਆ (ਤੇ ਹੁਣ ਤਾਈਂ ਉਨ੍ਹਾਂ) ਬ੍ਰਾਹਮਣਾਂ ਦੀ ਜਾਤੀ ਦੀਨ ਹੋ ਕੇ ਮੰਗਦੀ ਫਿਰਦੀ ਹੈ। (ਫੇਰ) ਅਨੰਦ ਦੇ ਪੁੰਜ ਰਾਮਚੰਦਰ ਜੀ ਤੋਂ ਅਸ੍ਵਮੇਧ ਜੱਗ ਵਿਖੇ (ਬ੍ਰਾਹਮਣਾਂ ਨੇ ਜੋ) ਦਾਨ ਪਾਇਆ, (ਉਹ ਉਨ੍ਹਾਂ ਦੇ) ਪੁਤਾਂ ਪੋਤ੍ਰਿਆਂ ਤੇ ਪੜਪੋਤ੍ਰਿਆਂ (ਨੇ ਹੀ) ਖਾਧਾ (ਅਰੋਂ ਮੁੱਕ ਗਿਆ)। ਕਵੀ ਸੈਤੋਖ ਸਿੰਘ ਜੀ (ਕਹਿੰਦੇ ਹਨ ਕਿ) ਯੁਧਿਸ਼ਟਰ ਤੇ ਸੂਰਯ ਸੁਤ (ਕਰਣ) ਤੋਂ ਆਦ ਲੈ ਕੇ ਜਿਸ ਜਿਸ ਨੇ ਦਾਨ ਦਿੱਤਾ (ਉਸ ਦਾਨ ਦਾ) ਨਸ਼ਟ ਹੋ ਜਾਣਾ ਪ੍ਰਗਟ ਹੈ। (ਪਰੰਤੂ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਿਤੇ ਮਹਾਂ ਦਾਨ ਦੀ ਕੋਈ ਸਮਤਾ (ਨਹੀਂ ਕਰ ਸਕਦਾ ਜੋ) ਦਿਨ ਦਿਨ ਦੂਣੇ ਤੋਂ ਦੂਣਾ ਤੇ ਚੌਣੇ ਤੋਂ ਚੌਣਾ ਹੁੰਦਾ ਜਾਂਦਾ ਹੈ।

ਭਾਵ—ਇਸ ਵਿਚ ਦਾਨੀਆਂ ਦੇ ਦਾਨ ਦੇਣ ਦਾ ਜ਼ਿਕਰ ਕਰਦੇ ਹੋਏ ਉਸ ਦਾਨ ਦੇ ਬਿਨਸ ਜਾਣ ਦਾ ਜ਼ਿਕਰ ਹੈ ਤੇ ਜਿਨ੍ਹਾਂ ਨੂੰ ਦਾਨ ਮਿਲਦਾ ਸੀ ਉਨ੍ਹਾਂ ਦੇ ਫੇਰ ਫੇਰ ਖਾਲੀ ਹੋ ਜਾਣ ਦਾ ਹਾਲ ਹੈ, ਸਭਨਾਂ ਦੇ ਦਾਨ ਤੋਂ ਵਡਾ ਦਾਨ ਦਸਮੇਂ ਪਾਤਸ਼ਾਹ ਦਾ ਦੱਸਿਆ ਹੈ। ਇੱਥੇ ਪਹਿਲੀ ਗੱਲ ਧਯਾਨ ਯੋਗ ਹੈ ਕਿ ਕਵੀ ਜੀ ਹਰ ਪਹਿਲੂ ਵਿਚ ਤੇ ਹਰ ਮੌਕੇ ਤੇ ਗੁਰੂ ਸਾਹਿਬਾਨ ਨੂੰ ਸਭ ਤੋਂ ਵਡਾ ਤੇ ਸਾਰੇ ਹਿੰਦੂ ਵਡਕਿਆਂ ਤੋਂ ਸ਼ਿਰੋਮਣੀ ਦੱਸਦੇ ਹਨ। ਦਾਨ ਦਾ ਜੋ ਹਾਲ ਕਿਹਾ ਨੇ ਉਸ ਦਾ ਵੇਰਵਾ ਇਹ ਹੈ, ਕਿ ਦਾਨ ਦਰਿੱਦਰੀਆਂ ਨੂੰ ਦਿੱਤਾ ਮੁੱਕੇ ਹੀ ਗਾ ਚਾਹੇ ਉਹ ਵਿਦਵਾਨ ਹੋਣ, ਪੂਜ ਹੋਣ। ਗੁਰੂ ਜੀ ਨੇ ਉਨ੍ਹਾਂ ਦੀ ਲੀਕ ਤੋੜਕੇ ਉਨ੍ਹਾਂ ਦਾਨ ਪਾਤਰਾਂ ਨੂੰ ਹੀ ਕੇਵਲ ਦਾਨ ਨਾ ਦਿੱਤਾ, ਜੋ ਅਗੇ ਲੈ ਲੈ ਕੇ ਭੁੱਖੇ ਹੁੰਦੇ ਰਹੇ ਅਤੇ ਨਾਂ ਹੀ ਐਸਾ ਦਾਨ ਦਿੱਤਾ ਜੋ ਫੇਰ ਨਾਸ਼ ਹੀ ਹੋ ਜਾਵੇ ਸਗੋਂ ਉਹ ਕਰਤੇਵਜ, ਉਹ ਵਿੱਦਯਾ, ਉਹ ਯੋਗਤਾ ਦਾਨ ਕੀਤੀ ਤੇ ਸਭ ਜਾਤੀਆਂ ਨੂੰ ਕੀਤੀ ਕਿ ਜਿਸ ਨਾਲ

*ਇਹ ਛੰਦ ਅੱਗੇ ਰੁਤ ੫ ਅੰਸੂ ੫੧ ਦੇ ਅੰਕ ੧੭ ਵਿਚ ਬੀ ਆਵੇਗਾ।

ਲੈਣ ਵਾਲੇ ਨੂੰ ਦੀਨਤਾ ਫੇਰ ਨਾ ਦੇਖਣੀ ਪਵੇ। ਹਿੰਦੀ ਤੇ ਹਿੰਦੂ ਜੋ ਦੀਨ ਤੇ ਗ਼ਰੀਬ ਤੇ ਗੁਲਾਮ ਹੋ ਰਹੇ ਸੇ, ਉਨ੍ਹਾਂ ਨੂੰ ਨਾਮ ਦਾਨ, ਵਿੱਦਯਾਦਾਨ, ਬੀਰਤਾ ਦਾਨ, ਸ਼ਸਤ੍ਰ ਵਰਤਨ ਦਾ ਹੁਨਰ, ਜਥੇਬੰਦੀ ਤੇ ਸਾਂਝੇ ਕੰਮ ਲਈ ਕੁਰਬਾਨੀ ਦਾ ਮਾਦਾ ਦਾਨ ਕੀਤਾ, ਜਿਸ ਨਾਲ ਉਹ ਆਪ ਜਮ ਦੀ ਕਨੇਡ ਤੋਂ ਸੁਤੰਤ੍ਰ, ਵਿੱਦਯਾ ਵਿਚ ਸਿਆਣੇ, ਜਗਤ ਵਿਚ ਆਜ਼ਾਦ, ਰਾਜੇ, ਜਗੀਰਦਾਰ, ਧਰਤੀਆਂ ਵਾਲੇ ਜ਼ਿਮੀਦਾਰ ਤੇ ਹਰ ਕਮਾਮ ਵਿਚ ਕਮਾਈ ਕਰਨ ਵਾਲੇ ਬਣਕੇ ਦੀਨਤਾ ਵਿਚੋਂ ਨਿਕਲ ਗਏ।

ਕਵਿੱਤ ॥ **ਦਲ ਜੇ ਦਿਲੇਸ਼ ਅਚਲੇਸ਼ ਦੋਊ ਮਿਲਿ ਧਾਏ, ਧੁਰਵਾ ਸੇ ਧੌਂਸਾ ਕੀ ਧੁੰਕਾਰ ਉਠੇ ਘੋਰਿ ਘੋਰਿ। ਬਾਂਧੇ ਬਡੇ ਠੱਟ ਭੱਟ ਘੱਟ ਕੇ ਸੰਘੱਟ ਜੁਟ, ਲੋਹ ਕੀ ਚਮਕ ਛਟਾ ਛਬਿ ਭਾਂਤ ਕੋਰਿ ਕੋਰਿ। ਗੋਰੇ ਪਰੇ ਓਰੇ, ਧੂਮ ਅਧਿਕ, ਅੰਧੇਰੋ ਧੂਰ, ਹਲਕੇ ਹਰੌਲ, ਹਲਾ ਹਲੀ ਉਠੇ ਠੌਰਿ ਠੌਰਿ। ਤੌਲੌ ਹੀ ਬਨਾਉ ਸ਼੍ਰੀ ਗੁਰਿੰਦ ਸਿੰਘ ਰਾਉ ਜੌ ਲੌ ਛੋਰੇ ਨ ਸਮੀਰ ਤੀਰ ਜੋਹਿ ਮਾਂਹਿ ਜੋਰਿ ਜੋਰਿ*** ॥ ੧੬ ॥

[ਦਿਲੇਸ਼=ਦਿੱਲੀ ਪਤਿ, ਔਰੰਗਜ਼ੇਬ ਤੋਂ ਮੁਰਾਦ ਹੈ।
ਅਚਲੇਸ਼=ਪਹਾੜੀਏ ਰਾਜੇ। ਧੁਰਵਾ ਸੇ=ਬੱਦਲ ਵਰਗੀ।
ਧੁੰਕਾਰ=ਗਰਜ। ਘੋਰਿ ਘੋਰਿ=ਜੋਰ ਦੀ, ਭਜਾਨਕ, "ਘੁਰਰ ਘੁਰਰ" ਆਵਾਜ਼ ਜੋ ਬੱਦਲ ਕਰਦੇ ਹਨ।
ਬਾਂਧੇ ਬਡੇ ਠੱਟ ਭੱਟ ਘੱਟ ਕੇ ਸੰਘੱਟ ਜੁਟ=ਬੜੇ ਠਾਠ ਬੰਨ੍ਹ ਕੇ ਬੱਦਲਵਤ ਸੂਰਮਿਆਂ ਦਾ ਦਲ ਜੁੜਕੇ [ਠੱਟ=ਠਾਠ ਬੰਨ੍ਹਕੇ। ਭੱਟ=ਸੂਰਮੇ। ਘੱਟ=ਬੱਦਲਵਤ। ਸੰਘੱਟ=ਇਕੱਠ। ਜੁੱਟ=ਜੁੜ ਕੇ]।
ਲੋਹ=ਸ਼ਸਤ੍ਰ। ਕੋਰਿ ਕੋਰਿ=ਕ੍ਰੋੜਾਂ ਹੀ ਕ੍ਰੋੜਾਂ। (ਅ) ਚੁਤਰਫੋਂ। (ੲ) ਕੋਨੇ ਕੋਨੇ ਤੋਂ ਭਾਵ ਬਿਜਲੀ ਕਦੇ ਕਿਸੇ ਪਾਸਿਓਂ, ਕਦੇ ਕਿਸੇ ਪਾਸੇ ਤੋਂ ਚਮਕਦੀ ਹੈ। ਓਰੇ=ਗੜੇ।
ਹਰੌਲ=ਫੌਜ ਦੇ ਅੱਗੇ ਚਲਣ ਵਾਲਾ ਦਸਤਾ [ਤੁਰਃ, ਹਰਾਵਲ]।
ਹਲਾ=ਹੱਲਾ ਕਰਨਾਂ। ਹਲੀ=ਰੌਲਾ ਮਚਨਾ (ਅ) ਹਲਾ ਹਲੀ=ਹਲਚਲ, ਤੜਥੱਲੀ। ਸਮੀਰ=ਵਾਯੂ, ਹਵਾ।
ਜੋਹਿ=ਚਿੱਲਾ। [ਫਾ, ਜ਼ਿਹ]। ਜੋਰਿ ਜੋਰਿ=ਜੋਰ ਜੋੜਕੇ।]

ਅਰਥ—ਔਰੰਗਜ਼ੇਬ ਤੇ ਪਹਾੜੀਆਂ, ਦੋਹਾਂ ਦੇ ਦਲ ਮਿਲਕੇ (ਸ਼੍ਰੀ ਸਤਿਗੁਰੂ ਗੁਰੂ ਗੋਬਿੰਦ ਸਿੰਘ ਜੀ ਨਾਲ ਲੜਾਈ ਕਰਨ ਨੂੰ) ਧਾਏ, (ਉਸ ਵੇਲੇ ਉਨ੍ਹਾਂ ਦੇ) ਧੌਂਸਿਆਂ ਦੀ ਗੜਗਜ-ਬਦਲਵਤ ਭਿਆਨਕ ਉਠ ਰਹੀ ਸੀ। ਤੇ ਸੂਰਮਿਆਂ ਨੇ ਜੋ ਬੜੇ ਠੱਟ ਬੰਨ੍ਹ (ਓਹ ਇਉਂ ਸਨ ਜਿਵੇਂ) ਘਟਾ ਦੇ ਸੰਘਟਨ ਜੁੜਕੇ (ਚੜ੍ਹਦੇ ਹਨ) ਤੇ ਸ਼ਸਤ੍ਰ (ਓਹਨਾਂ) ਚਮਕੇ ਮਾਨੋਂ ਚੁਤਰਫੋਂ ਬਿਜਲੀ ਦੀ ਛਬੀ ਛਾ ਰਹੀ ਹੈ। ਗੋਲੇ ਗੜਿਆਂ ਵਤ ਬਰਸੇ, (ਜਿਨ੍ਹਾਂ

*ਇਹ ਛੰਦ ਅੱਗੇ ਹੁਣ ੬ ਅੰਸੂ ੯ ਅੰਕ ੨੧ ਵਿਚ ਥੋੜੇ ਫਰਕ ਨਾਲ ਫੇਰ ਆਵੇਗਾ।

ਦੇ) ਬਹੁਤੇ ਧੂੰਏ ਨਾਲ (ਅਤੇ) ਧੂੜ (ਦੇ ਉੱਡਣ ਨਾਲ) ਅੰਧੇਰਾ ਹੋ ਗਿਆ, ਹਰੋਲ[1] ਦਾ ਅੱਗੇ ਵਧਣ (ਮਗਰ ਮੈਨਾ ਦਾ) ਹੱਲਾ (ਕਰਨ ਦਾ) ਥਾਂ ਥਾਂ ਰੌਲਾ ਮਚ ਪਿਆ। (ਪਰੰਤੂ) ਇਹ ਬਣਾਉ (ਸਾਰੇ ਦਾ ਸਾਰਾ) ਤਦ ਤਕ ਹੀ ਸੀ, ਜਦ ਤਕ ਕਿ ਸ਼੍ਰੀ ਸਤਿਗੁਰੂ ਗੁਰੂ ਗੋਬਿੰਦ ਸਿੰਘ ਜੀ (ਰਾਜਿਆਂ ਦੇ) ਰਾਜੇ ਨੇ ਆਪਣੇ ਚਿੱਲੇ ਵਿਚੋਂ ਜੋੜ ਜੋੜ ਕੇ ਤੀਰਾਂ (ਦੀ ਬਾੜ) ਵਾਯੂ ਵਾਂਗੂ ਨਹੀਂ ਸੀ ਛੋੜ ਦਿੱਤੀ।

[ਕਥਾ ਮਹਾਤਮ]।

ਦੋਹਰਾ ॥ ਸੁਨਹੁ ਕਥਾ ਗੁਰ ਕੀ ਰੁਚਿਰ ਜਿਮ ਸੰਗ੍ਰਾਮ ਪ੍ਰਸੰਗ।
ਮਨ ਬਾਂਛਤਿ ਪ੍ਰਾਪਤਿ ਕਰਹਿ ਪੁੰਨ ਮਹਿਦ ਅਘ ਭੰਗ ॥ ੧੪ ॥

ਅਰਥ–(ਹੇ ਸ਼ਰੋਤਾਜਨੋ !) ਜਿਵੇਂ ਗੁਰੂ ਜੀ ਦੇ ਜੁੱਧ (ਹੋਏ ਤਿਵੇਂ ਉਨ੍ਹਾਂ ਦੇ) ਪ੍ਰਸੰਗਾਂ ਦੀ ਸੁੰਦਰ ਕਥਾ ਸੁਣੋ, (ਜਿਸਦੇ ਸ਼ਰਧਾ ਨਾਲ ਸੁਣਨੇ ਕਰਕੇ) ਪਾਪ ਦੂਰ ਹੋਣਗੇ, ਪੁੰਨ ਬਹੁਤ ਪ੍ਰਾਪਤਿ ਹੋਣਗੇ ਤੇ ਮਨ ਮੰਗੀਆਂ (ਮੁਰਾਦਾਂ) ਮਿਲਣਗੀਆਂ।

[ਮੰਗਲ ਸਮਾਪਤ ਹੋਏ ਤੇ ਅਗੋਂ ਕਥਾ ਟੁਰੀ]।

ਸ੍ਰੈਯਾ ॥ ਏਕ ਸਮੈਂ ਹਰਿਗੋਬਿੰਦ ਜੀ ਨਿਜ ਮੰਦਿਰ ਸੁੰਦਰ ਬੀਚ ਥਿਰੋ।ਕੋ ਨ ਸਮੀਪ ਮਹੀਪ ਜੁ ਥੇ* ਨਰ ਅੰਦਰਿ ਆਵਨ ਬੰਦ ਕਰੋ[1]। [2]ਦੇਖਿ ਭਲੋ ਅਵਿਕਾਸ਼ ਰਿਦੈ ਲਖਿ ਕਾਰਨਿ ਮੇਲਿ ਅਨੰਦ ਧਰੋ।ਸਾਰਦ ਬਾਰਦ ਸਾਰਦ ਪਾਰਦ ਭਾਂ ਸਮ ਨਾਰਦ ਮੋਦ ਭਰੋ ॥ ੧੫ ॥ ਸ੍ਰੈਯਾ ॥ ਔਚਕ ਮੰਦਰ ਮੈਂ ਬਿਦ ਤਜੋ[2],ਗੁਰ ਹੇਰਿ ਉਠੋ ਹਿਤ ਆਦਰ ਕੋ†।ਬੰਦਨ ਆਪਸ ਮਾਂਹਿ ਕਰੋ,

[1]ਕੋਈ ਪਾਸ ਨਹੀ ਸੀ (ਕਿਉ) ਜੇ ਰਾਜਾ (ਤੋਂ ਲੈ ਸਧਾਰਣ) ਮਨੁੱਖ ਤੀਕ ਦਾ ਅੰਦਰ ਆਉਣਾ ਬੰਦ ਕਰ ਰਖਿਆ ਸੀ। (ਅ) ਮਹੀ+ਪ+ਜੁ+ਥੇ+ਨਰ=ਪ੍ਰਿਥਵੀ ਤੇ ਰਖਿਆ ਕਰਨ ਵਾਲੇ ਸਨ ਜੋ ਆਦਮੀ=ਅਰਥਾਤ ਦਰਬਾਨ ਪਾਸ ਕੋਈ ਨਹੀਂ ਸੀ, (ਕਿਉਂਕਿ) ਦਰਬਾਨਾਂ ਨੇ ਅੰਦਰ ਆਉਣਾ (ਸਭ ਦਾ) ਬੰਦ ਕੀਤਾ ਹੋਇਆ ਸੀ। [2]ਸਿਆਲੇ ਦੇ ਬਦਲ ਵਾਂਙੂ ਅਨੰਦ ਵਿਚ ਭਰਿਆ ਨਾਰਦ (ਜਿਸਦਾ ਰੰਗ) ਸਾਰਦਾ (ਅਰ) ਪਾਰੇ ਵਰਗਾ ਚਿੱਟਾ ਹੈ, ਚੰਗਾ ਸਮਾਂ ਤਾੜਕੇ, ਕਾਰਨ ਨੂੰ ਲਖਕੇ ਅਨੰਦ ਨਾਲ ਮੇਲ ਕਰਨ ਅਚਾਨਕ ਮੰਦਰ ਵਿਚ ਪ੍ਰਗਟਿਆ, ਭਾਵ ਆਇਆ। *ਪਾ:–ਜਥਾ।

†ਗੁਰੂ ਜੀ ਨੇ–ਜੋ ਸਦਾ ਅੰਤਰ ਆਤਮੇ ਅਕਾਲ ਪੁਰਖ ਨਾਲ ਇਕ ਸੁਰ ਰਹਿੰਦੇ ਹਨ –ਜੋ ਕੁਛ ਕਰਨਾ ਹੈ ਰੋਬ ਦੇ ਇਸ਼ਾਰੇ ਨਾਲ ਕਰਨਾ ਹੈ। ਆਪ ਨੇ ਬੀਰਰਸ ਦਾ ਸਮਾਨ ਰਚਿਆ ਹੈ, ਕਿਉਂਕਿ ਆਪਨੂੰ ਜੁਧ ਜੋਗ ਦਾ ਪਤਾ ਸੀ। ਕਿਸ ਵੇਲੇ ਜੁੱਧ ਛਿੜਨਾ ਹੈ? ਇਸ ਹੁਕਮ ਦੀ ਉਡੀਕ ਹੈ। ਆਪੂੰ ਕੁਛ ਨਹੀਂ ਕਰਨਗੇ: 'ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ'। ਹੁਣ ਇਸ਼ਾਰਾ ਕੋਈ ਗੋਬ ਤੋਂ ਹੋਯਾ ਹੈ ਕਿ ਜੁਧ ਦਾ ਸਮਾਂ ਆ ਗਿਆ ਹੈ। ਇਸਨੂੰ ਕਵਿਜੀ ਸੰਸਕ੍ਰਿਤ ਕਾਵ੍ਯ ਰੀਤੀ ਮੁਜਬ ਨਾਰਦ ਦੇ ਸੰਦੇਸਾ ਦੇਣਦੇ ਰੂਪਕ ਵਿਚ ਵਰਣਨ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਕਹਿ ਵਾਕ ਸਰੂਪ ਜੁ ਕਾਦਰ ਕੋ[1]।'ਆਵਹੁ ਦੇਵ ਮੁਨੀ! ਉਚ ਬੈਠਹੁ ਕੀਨ ਕ੍ਰਿਪਾ ਇਤ ਆਚਰਕੇ[2]। ਆਵਨ ਕਾਰਨ ਕੌਨ ਕਹੋ ? ਕਿਮ ਥਾਂਛਤਿ ਕਾਰਜ ਜੇ ਉਰ ਕੇ?' ॥ ੧੬ ॥ ਨਾਰਦ ਰੂਪ ਬਿਲੰਦ ਨਿਹਾਰਤਿ ਸੁੰਦਰ ਕ੍ਰਾਂਤਿ ਭੁਜਾ ਥਲ ਭਾਰੀ। ਦੀਰਘ ਸ਼੍ਰੀ ਮੁਖ ਮੰਡਲ ਪੈ ਕਲ ਕੁੰਡਲ ਡੋਲ ਬਡੀ ਦੁਤਿਵਾਰੀ[3]। ਅੰਗ ਵਿਸ਼ੇਸ਼, ਅਸ਼ੇਸ਼ ਅਹੈਂ ਪਟ, ਬੇਸ ਸੁ ਬੇਸ਼ ਸਜੈ ਮੁਦਕਾਰੀ[4]*। ਬ੍ਰਿੰਦ ਅਨੰਦ ਕੋ ਪਾਇ ਰਹਨੋ, ਗੁਨ ਕੀਰਤਿ ਕੋ ਤਬਿ ਕੀਨਿ ਉਚਾਰੀ॥੧੭॥ ਭੁਜੰਗ ਪ੍ਰਯਾਤ ਛੰਦ। 'ਗੁਰੂ ਰੂਪ ਧਾਰੇ ਨਮੋ ਲੇਹੁ ਮੋਹੀ। ਸਦਾ ਗਯਾਨ ਮੈਂ ਧਯਾਨ ਮੈਂ ਬਾਸ ਹੋਹੀ[5]। ਪਰੰਬ੍ਰਹਮ ਨਾਥੇ, ਲਖੈ ਨਾਂਹਿ ਕੋਈ। ਕਲਾ[6] ਜਾਲ ਧਾਰੇ, ਕਰਾਮਾਤ ਗੋਈ[7] ॥ ੧੮ ॥ ਨਿਰਾਲੰਬ ਨਾਥੇ, ਨਿਰਾਲੰ ਬਚਿੱਤ੍ਰੰ[8]। ਪ੍ਰਭੂ ਹੋ ਬਿਭੂ ਹੋ[9],ਅਭੈ ਹੋ, ਪਵਿੱਤ੍ਰੰ। ਕਲੀ ਕਾਲ ਮੈਂ ਪੰਥ ਕੀਨੋ ਸੁਖਾਰੇ। ਨਿਜੰ ਦਾਸ ਦੈ ਉਪਦੇਸ਼ ਉਧਾਰੇ[10] ॥੧੯॥ ਬਿਨਾ ਦੰਭ ਹ੍ਵੈ ਕੈ ਭਜੈ ਸਾਚ ਨਾਮੰ। ਤਜੈ ਦੇਹਿ ਹੰਤਾ,ਲਹੈ ਆਪ ਧਾਮੰ[11]। ਮਹਾਂ ਮੋਹ ਮਾਤੰਗ ਸ਼ੇਰੰ ਸਮਾਨੰ[12]।ਬਿਕਾਰੰ ਤਮੰ ਦੀਪ ਜੈਸੇ ਪ੍ਰਹਾਨੰ[13]॥੨੦॥ਭਏ ਬੀਸ ਬੇਦੀਨ ਕੇ ਭਾਨੁ[14] ਜੋਏ।ਪੁਨੰ ਤੇਹਲੇ ਬੀਸ ਕੇ ਚੰਦ ਹੋਏ[15]।ਪਿਤਾ ਮੋਹਰੀ

[1]ਵਾਕ ਕਹੇ ਉਨ੍ਹਾਂ ਨੇ ਜੋ ਕਾਦਰ (ਰੱਬ) ਦਾ ਸਰੂਪ ਹਨ, ਭਾਵ ਗੁਰੂ ਜੀ ਬੋਲੇ। [2]ਚਲਕੇ ਆਏ ਹੋ। [3]ਸੁੰਦਰ ਕੁੰਡਲਾਂ ਦੀ ਡੋਲ ਬੜੀ ਖੂਬਸੂਰਤ (ਲੱਗ ਰਹੀ) ਹੈ। [4]ਵੱਡੇ ਅੰਗ ਹਨ, ਰੋਸ਼ਨੀ ਲਿਬਾਸ ਹੈ ਸਾਰਾ ਹੀ, (ਇਹ) ਖੁਸ਼ਨਮਾ ਵੇਸ ਬਹੁਤ ਸਜ ਰਿਹਾ ਹੈ। [5]ਸਦਾ ਗਯਾਨ ਸ੍ਵਰੂਪ ਹੋ ਅਰ (ਭਗਤਾਂ ਦੇ) ਧਿਆਨ ਵਿਖੇ ਵਸਦੇ ਹੋ। [6]ਸ਼ਕਤੀਆਂ। [7]ਛਪਾਈ ਹੈ। [8]ਆਸਰਾ ਰਹਿਤ ਨਾਥ ਹੋ, ਨਿਰਾਲੇ ਤੇ ਵਚਿੱਤ੍ਰ ਹੋ। [9]ਸ੍ਵਾਮੀ ਹੋ, ਵਿਆਪਕ ਹੋ। [10]ਦੇਹ+ਉਪਦੇਸ਼= ਉਪਦੇਸ਼ ਦੇਕੇ ਉਧਾਰਦੇ ਹੋ। [11]ਆਪਦੇ ਲੋਕ (ਗੁਰੂ ਪੁਰੀ) ਨੂੰ ਪ੍ਰਾਪਤ ਹੁੰਦਾ ਹੈ। [12]ਮਹਾਂ ਮੋਹ (ਰੂਪੀ) ਹਾਥੀ ਨੂੰ (ਆਪ) ਸ਼ੇਰ ਸਮਾਨ ਹੋ। [13]ਵਿਕਾਰਾਂ (ਰੂਪੀ) ਅੰਧੇਰੇ ਨੂੰ ਨਾਸ਼ ਕਰਨ ਲਈ ਦੀਵੇ ਵਤ ਹੋ। [14]ਬੇਦੀਆਂ ਦੀ ਵੰਸ਼ ਦੇ ਸੂਰਜ ਭਾਵ ਸ਼੍ਰੀ ਗੁਰੂ ਨਾਨਕ ਦੇਵ ਜੀ। [15]ਭਾਵ ਸ਼੍ਰੀ ਅੰਗਦ ਜੀ। *ਪਾ:—ਅੰਗ ਵਿਸ਼ੇਸ਼ ਅਹੈ ਪਟ ਬੇਸ ਸ ਬੇਸ ਸਜੈ ਮੁਦ ਸੁੰਦਰਕਾਰੀ।

ਦੇਖੋ {ਪਿਛਲੇ ਪੰਨੇ ਦੀ ਬਾਕੀ ਟੁਕ}

ਕਰਦੇ ਹਨ, ਕਿਉਂਕਿ ਆਪ ਇਸੇ ਸਾਹਿਤਜ ਦੇ ਜਾਣੂੰ ਸੇ। ਜੇ ਆਪ ਫਾਰਸੀ ਵਿੱਚ ਲਿਖਦੇ ਤਾਂ ਹੋ ਸਕਦਾ ਸੀ ਇਹ ਇਸ਼ਾਰਾ ਕਿਸੇ ਫਰਿਸ਼ਤੇ ਦੇ ਸੰਦੇਸੇ ਦੇ ਰੂਪਕ ਵਿੱਚ ਵਰਣਨ ਕਰਦੇ। ਨਾਰਦ ਕਿਉਂਕਿ 'ਕਲਹਾ' ਦਾ ਪਤੀ ਮੰਨਿਆਂ ਹੈ, ਇਸ ਲਈ ਲੜਾਈ ਦਾ ਦੂਤ ਹੋਕੇ ਆਉਣਾ ਕਾਵਜ ਵਿੱਚ ਇਸੇ ਨੂੰ ਫਬਦਾ ਹੈ। ਅਗਲੇ ਅੰਸੂ ਵਿਚ ਇਸਦੀ ਵਹੁਟੀ ਕਲਹ ਆਪ ਆਵੇਗੀ। ਇਹ ਰਿਵਾਜ਼ ਆਮ ਕਵੀ ਬੀ ਵਰਤਦੇ ਰਹੇ ਹਨ। ਨਾਦਰ ਸ਼ਾਹ ਦੀ ਵਾਰ ਦਾ ਮੁਸਲਮਾਣ ਢਾਢੀ ਲੇਖਕ ਬੀ ਪਹਿਲਾਂ ਕਲਹਾ ਦਾ ਹੀ ਜ਼ਿਕਰ ਛੇੜਦਾ ਹੈ, ਸੋ ਇਹ ਇੱਕ ਕਾਵਜ ਰੀਤੀ ਹੋ ਗਈ ਹੈ ਸੀ, ਜਿਸਨੂੰ ਹਿੰਦੂ ਮੁਸਲਮਾਣ ਸਭ ਕਵੀ ਵਰਤਦੇ ਸੇ।

ਕੋ ਧਰਨੋ ਰੂਪ ਫੇਰੈ[1]। ਗੁਰੁ ਰਾਮਦਾਸੰ ਪ੍ਰਕਾਸ਼ੇ ਘਨੇਰੈ[2]॥ ੨੧॥ਭਏ ਸ਼ਾਂਤਿ ਰੂਪੰ ਰਚਨੋ ਗ੍ਰੰਥ ਬਾਨੀ[3]। ਸੁਧਾ ਤਾਲ ਕੀਨੋ ਅਘੰ ਦਾਸ ਹਾਨੀ[4]। ਪਿਤਾ ਆਪ ਕੋ ਧੀਰ ਧਾਰੀ ਧਰਾ ਸੀ[5]।ਗੁਰੂ ਪੰਚ ਦੇਸ਼ਾਨਿ[6]ਸਿੱਖੀ ਪ੍ਰਕਾਸ਼ੀ ॥੨੨॥ ਧਰਨੋ ਆਪ ਰੂਪੰ ਮਹਾਂ ਸ਼ਸਤ੍ਰ ਧਾਰੀ। ਗੁਰੂ ਪੰਚ ਤੇ ਔਰ ਰੀਤੰ ਸੁਧਾਰੀ। ਧਰੀ ਤੇਗ ਪੈਰੀ ਰੁ ਮੀਰੀ ਪ੍ਰਕਾਸ਼ੀ । ਕਰੋ ਕਜੋਂ ਨ ਕਾਜੰ ਜਥਾ ਸ਼ੱਤ੍ਰੁ ਨਾਸ਼ੀ[7] ॥ ੨੩॥ ਦਯਾਸਿੰਧੁ ਸੀਲੰ ਕੁਚਾਲੇ ਪ੍ਰਣਾਸੀ[8]।ਕਰੋ ਆਪ ਲੀਲਾ ਜਥਾ ਮਾਨਵਾਸੀ[9]।ਮਹਾਂਰਾਜ ਗਾਜਾਨਿ ਰਾਜਾ ਧਿਰਾਜੰ[10]। ਤੁਹੀ ਦੀਨ ਬੰਧੂ ਸਜੈ ਸੰਤਕਾਜੰ[11] ॥੨੪॥ ਨਮੋ ਤੋਹਿ ਸ੍ਵਾਮੀ ਰਸੰ ਬੀਰ ਰਾਚੇ[12] । ਬਨੋ ਜੁੱਧ ਜੇਤਾ, ਮਹਾਂ ਰੁੱਦ੍ ਮਾਚੇ[13]।ਇਸੀ ਹੇਤੁ ਜਾਨੋ ਅਧੋ[14] ਤੀਰ ਤੇਰੇ । ਸਵਾਧਾਨ ਹੁਜੇ ਸੁਨੋ ਬਾਕ ਮੇਰੇ[15] ॥ ੨੫ ॥ ਦੋਹਰਾ॥ਇਹ ਅਸ਼ਟਕ ਉਚਰਨੋ ਜਬੈ ਬੈਠਿ ਉਚਾਰਨ ਫੇਰ । ਸ਼੍ਰੀ ਨਾਨਕ ਕੀ ਬਾਰਤਾ ਕਹਨਿ ਲਗਨੋ ਤਿਸ ਬੇਰਿ॥੨੬॥ ਚੌਪਈ ॥ [16]ਮੋਦੀਖਾਨੇ ਸਮੋਂ ਬਿਤਾਯੋ। ਬਹੁਰੋ ਕਰਤਾ ਪੁਰਖ ਬੁਲਾਯੋ। ਬੋਈਂ ਬਿਖੈ ਬਰਣ ਜਥਿ ਕਹਨੋ । ਜਾਇ ਤਹਾਂ[17]ਉਪਦੇਸ਼ਨਿ ਲਹਨੋ॥੨੯॥ ਤਥਿ ਤੇ ਤਜਿ ਕਰਿ ਸਕਲ ਸਮਾਜਾ । ਸਿੱਖੀ ਬਿਸਤਾਰਿਨ ਕੋ ਕਾਜਾ।ਦੇਸ਼ ਬਿਦੇਸ਼ ਧਰਾ ਪਰ ਫ਼ਿਰੇ । ਸੁਨਿ ਕਰਿ ਸਕਲ ਲੋਕ ਮਗ ਪਰੇ॥੨੭॥ਤਿਸੀ ਰੀਤਿ ਤੁਮ ਬੀਚ ਕੁਟੰਬ । ਜੁੱਧ ਕਰਨਿ ਤੇ ਧਰੀ ਬਿਲੰਬ । ਸੋ ਮੈਂ ਸਿਮਰਨਿ ਕੋ ਕਰਿਵਾਵੋ[18]।ਜਿਸ ਰਣ ਕੋ ਪਿਖ ਨਿਤ ਹਰਖਾਵੋ[19]॥੨੯॥ਸੁਨਿ ਸਤਿਗੁਰ ਬੋਲ ਮੁਸਕਾਇ। ‘ਪਿਖਹੁ ਜੁੱਧ ਅਬਿ ਭਟਿਨਿ ਅਘਾਇ[20]*।ਰਹੇ ਅਲਪ ਦਿਨ[21]ਦੇਰਿ ਨ ਕੋਈ।ਮਚਹਿ ਲੋਹ ਗਾੜ੍ਹੇ ਦਿਸ਼ ਦੋਈ ॥੩੦॥ ਤੁਝ

---

[1]ਭਾਵ ਸ਼੍ਰੀ ਅਮਰ ਦਾਸ ਜੀ । [2]ਬੜੇ ਪ੍ਰਕਾਸ਼ਵਾਨ ਹੋਏ । [3](ਸ਼੍ਰੀ ਗੁਰੂ ਅਰਜਨ ਜੀ ਨੇ) ਬਾਣੀ ਦਾ ਗੁਰੂ ਗ੍ਰੰਥ ਸਾਹਿਬ ਰਚਿਆ । [4](ਫਿਰ) ਅੰਮ੍ਰਿਤ ਸਰੋਵਰ ਸਿਰਜਿਆ· ਦਾਸਾਂ ਦੇ ਪਾਪਾਂ ਨੂੰ ਨਾਸ਼ ਕਰਨ ਲਈ। [5]ਧਰਤੀ ਵਰਗੀ। [6]ਪੰਜੇ ਗੁਰਾਂ ਨੇ ਹੀ ਦੇਸ਼ਾਂ ਵਿਖੇ। [7]ਜਿਵੇਂ ਵੈਰੀ ਨਾਸ਼ ਹੋਣ। [8]ਦਯਾ ਦੇ ਸਮੁੰਦਰ, ਸੁਸ਼ੀਲ, ਖੋਟੀ ਚਾਲੀ ਦੇ ਨਾਸ਼ ਕਰਤਾ ਹੋ। [9](ਜੋ ਧੁਰ ਤੋਂ) ਮਨ ਵਿੱਚ ਵਸ ਰਹੀ ਹੈ। (ਅ) (ਮਹਾਂ ਪੁਰਖਾਂ) ਮਨੁਖਾਂ ਵਰਗੀ । [10]ਰਾਜਿਆਂ ਮਹਾਂਰਾਜਿਆਂ ਦੇ ਸ੍ਵਾਮੀ। [11]ਤੂੰ ਹੀ ਦੀਨਾਂ ਦਾ ਸਹਾਇਕ ਤੇ ਤੂੰਹੀ ਸੰਤਾਂ ਦੇ ਕਾਜ ਸਾਰਦਾ ਹੈਂ (ਭਾਵ ਸੁਧਾਰਦਾ ਹੈਂ)। (ਅ) ਸੰਤਾਂ ਲਈ ਸਜੇ ਹੋ ਭਾਵ ਅਵਤਰੇ ਹੋ। [12]ਬੀਰਰਸ (ਵਿੱਚ ਹੁਣ) ਰਚੇ। [13]ਬੜਾ ਭਯਾਨਕ (ਜੰਗ) ਮਚਾਓ । [14](ਮੈਂ) ਆਯਾ ਹਾਂ । [15]ਭਾਵ ਮੱਚਖੰਡ ਵਿੱਚ (ਕਰਤਾ ਪੁਰਖ ਕੋਲੋਂ) । [16]ਯਾਦ ਕਰਾਂਵਦਾ ਹਾਂ। [17]ਅਨੰਦ ਹੁੰਦਾ ਹਾਂ (ਮੈਂ)। [18]ਸੂਰਮਿਆਂ ਨੂੰ ਰਜਾ ਦੇਣ ਵਾਲਾ ਭਾਵ ਭਯਾਨਕ ਯੁੱਧ। [19](ਬਾਕੀ) ਥੋੜੇ ਹੀ ਦਿਨ ਰਹਿੰਦੇ ਹਨ। *ਪਾ:—ਭਟਅਨ ਘਾਇ।

ਕੋ ਰਹੈ ਉਡੀਕਤਿ ਆਗੇ।ਨਾਰਦ ਆਵਹਿ ਕਲਹਾ ਜਾਗੇ।ਕਲੀ ਕਾਲ ਕੋ ਜੰਗ ਅਖਾਰਾ।ਕਰਿ ਦਿਖਰਾਵੋਂ ਸ਼ੱਤ੍ਰ ਸੰਘਾਰਾ।੨੧॥ਅਬਿ ਤੇ ਜਾਗਹਿ ਜੁੱਧ ਬਡੇਰਾ।ਬਹੁਰ ਕਰਹਿ ਰਣ ਪੌਤ੍ਰ ਜੁ ਮੇਰਾ।ਰੁੰਡ ਮੁੰਡ ਰਣ ਥਲ ਬਿਥਰਾਵੈਂ[1]। ਜੋਗਨਿ ਗਿੱਝਨ ਰੁਧਰ ਅਘਾਵੈਂ ॥੨੨॥ ਪੁਨ ਬਡ ਪੰਥ ਖਾਲਸਾ ਗਰਜੇ। ਤੇਜ ਤੁਰਕ ਕੋ ਤਰਜਤਿ ਬਰਜੇ[2]।ਦੇਖਤਿ ਰਹੀਯਹਿ ਜੰਗਘਨੇਰੇ।ਅਬਿਤੇ ਛਿਰਹਿ ਰਹੈਂ ਚਿਰ ਬੇਰੇ[3]॥ ੨੩ ॥ ਸੁਨਿ ਨਾਦਰ ਆਨੰਦਤਿ ਹੋਵਾ। ਨਮੋ ਕਰਤਿ ਉਠਿ ਤਬਹਿ ਖਰੋਵਾ। ਗਮਨ ਜੋ ਕੁਦਪੁਰਿ ਸੁਰਨਿ ਮਝਾਰਾ। ਗੁਰ ਪ੍ਰਸੰਗ ਤਹਿਂ ਸਰਬ ਉਚਾਰਾ ॥ ੨੪ ॥ ਸੋ ਨਿਸ ਦਿਨ ਸਤਿਗੁਰੂ ਬਿਤਾਏ। ਸੁਭਟ ਹਕਾਰੇ ਨਿਕਟਿ ਬਿਠਾਏ।ਕਰੀ ਨਦਰ ਮਹਿ ਸਗਰੀ ਸੈਨਾ। ਦਿਯੇ ਸ਼ਸਤ੍ਰ ਜੋ ਜਿਸ ਢਿਗ ਹੈ ਨਾ ॥ ੨੫॥ ਬਖਸ਼ੇ ਤੋਰੇ ਖੜਗ ਦੁਧਾਰੇ। ਦਰ-ਮਨਾਨੀ ਚੌਰੇ ਬਢਿਵਾਰੇ[4]। ਸੈਫ ਸਰੋਹੀ ਜਾਤਿ ਜੁਨੱਬੀ[5]। ਮਹਿਦ ਫੁਲਾਦੀ ਤੇ ਜੁ ਹਲੱਬੀ[6] ॥ ੨੬ ॥ ਖੰਡੇ ਬਡੇ ਪ੍ਰਚੰਡ ਉਠਾਏ। ਗੁਜਰਾਤੀ ਸੁਰਤ[7] ਸਮੁਦਾਏ।ਕਰਕਤਿ ਮਹਾਂ ਤੁਫੈਗਨਿ ਗਨ ਕੋ[8]। ਕੰਚਨ ਲਿਪਤਿ ਦਈ ਸੁਭਟਨ ਕੋ ॥ ੨੭ ॥ ਇਕ ਲਾਂਬੀ ਗੁਲਕਾਂ ਜਿਸ ਕੇਰੀ। ਅਧਿਕ ਦੂਰ ਤੇ ਮਾਰਤਿ ਬੈਰੀ। ਅਲਪ ਮੰਧ ਤੇ ਬਡਿ ਜੰਜੈਲ[9]*। ਗਹੇ ਤਮਾਚੇ ਰਣ ਕੇ ਛੈਲ[10]॥੨੮॥ਤੋਮਰ ਬਰਛੀ ਸਾਂਗ ਬਿਸਾਲਾ। ਕਿਨਹੁ ਧਨੁਖ ਲੇ ਤੀਰਨ ਜਾਲਾ[11]। ਗੁਲਕਾਂ ਬਹੁ ਬਰੂਦ ਭਰਿ ਦੀਨਿ। ਗਨ ਜੋਧਨਿ ਜਮਾ ਕਰਿ ਲੀਨਿ ॥੨੯॥ ਖਰੇ ਤਬੇਲਾ ਬਿਖੈ ਤੁਰੰਗ॥ਕਰੇ ਸਜਾਵਨਿ ਜ਼ੀਨਨਿ ਸੰਗਿ॥ ਜਿਸਿ ਢਿਗਿ ਨਹਿ ਤਿਸਿ ਕੋ ਤਬਿ ਦੀਨਾ।ਫੇਰਤਿ ਸੂਰ ਅਰੂਢਿ ਪ੍ਰਬੀਨਾ[12] ॥੪੦॥ ਕਰੈਂ ਸ਼ਿਕਾਰ ਬ੍ਰਿੰਤ ਸਮੁਦਾਇ।'ਰਹੋ ਤਯਾਰ ਨਿਜ ਸਾਜ ਬਨਾਇ'। ਇਮਿ ਸਤਿਗੁਰੁ ਸਭਿ ਸਨਿ ਕਹਿ ਦੀਨਾ ।–ਚਲਹਿੰ ਦੂਰ ਕਿਤਿ[13]– ਸੁਭਟਨ ਚੀਨਾ[14] ॥੪੧॥--ਬਯਾਹਿ ਕਰਨਿ ਕੀ ਦੇਰਿ ਲਖੀਜੈ। ਗੁਰੂ ਚਵੈਂ

[1]ਭਾਵ, ਦਸਮੇਸ਼ ਜੀ ਬਿਬਾਰਣਹਾਰੇ। [2]ਤਾੜਕੇ ਰੋਕੇਗਾ। [3]ਚਿਰਾਂ ਤੱਕ। [4]ਦਰਮਨਾਨੇ (ਤੇ) ਚੌੜੀਧਾਰ ਵਾਲੇ। [5]ਜੁਨੱਬੀ ਜਾਤੀ ਦੀ। ਰੂਮ ਦੇ 'ਜਨਬ' ਸ਼ਹਿਰ ਦੀ ਤਲਵਾਰ। [6]ਤੇ ਜਿਹੜੀ ਹਲੱਬੀ (ਕਹਾਉਂਦੀ ਹੈ)। (ਅ) ਹਲੱਬ (ਸ਼ਹਿਰ) ਦੀ ਬੜੀ ਤੇਜ਼ (ਤਲਵਾਰ)। [7]ਸੂਰਤ ਸ਼ਹਿਰ ਦੇ (ਅ) ਸੋਹਣੀ ਸੂਰਤ ਦੇ। [8]ਬੜੀਆਂ ਕੜਕਣ ਵਾਲੀਆਂ ਬੰਦੂਕਾਂ ਸਾਰਿਆਂ ਨੂੰ। [9]ਬਹੁਤ ਲੰਮੀ ਨਾਲੀ ਦੀ ਪਲੀਤੇ ਦਾਰ ਬੰਦੂਕ। ਇਕ ਪ੍ਰਕਾਰ ਦੀ ਤੋਪ ਰਹਿਕਲਾ। [10]ਸੁਹਣੇ। [11]ਬਹੁਤੇ ਤੀਰਾਂ ਸਮੇਤ। (ਅ) ਭੱਥੇ। [12]ਸੂਰਮੇ ਸਵਾਰ ਹੋਕੇ ਚਤੁਰਤਾ ਨਾਲ ਫੇਰਦੇ ਹਨ (ਘੋੜੇ)। [13]ਕਿਤੇ ਦੂਰ ਜਾਣਗੇ। [14]ਸੂਰਮਿਆਂ ਨੇ ਸਮਝਿਆ। *ਪਾਃ–ਅਲਪ ਧਮਾਕੇ ਬਡ ਜੰਜੈਲ। ਬੰਦੂਕ ਦੀ ਅਵਾਜ਼ ਤੇ ਧੱਕੇ ਤੋਂ ਛੁਟ ਧਮਾਕਾ ਇਕ ਪ੍ਰਕਾਰ ਦੀ ਬੰਦੂਕ ਦਾ ਭੀ ਨਾਮ ਹੈ।

ਕਿਤਿ ਦੂਰ ਜਨੀਜੈ। ਤਮਾਰੀ ਕਰੀ ਚਮ੍ਹੋ ਕੀ ਘਨੀ। ਨਹਿੰ ਆਗ ਕਬਿਹੂੰ ਇਮਿ ਬਨੀ–॥ ੪੨ ॥ ਇਮਿ ਜੋਧਾ ਮਿਲਿ ਆਪਸਿ ਮਾਂਹੀ।ਮਨ ਅਨੁਮਾਨ ਕਰਹਿੰ ਬਿਧਵਾਹੀ[1]।ਹੇਤ ਬਨਾਹ ਕੇ ਚਰੂ ਕਰਾਹੇ। ਗਨ ਪਕਵਾਨ ਪਕਹਿੰ ਘਰ ਮਾਂਹੇ ॥੪੩॥ ਮੋਦਕ ਨੁਗਦੀ ਖੁਰਮੇ ਬਰੇ।ਬਿੰਦ ਜਲੇਬ ਨੀਕਿ ਬਿਧਿ ਕਰੇ। ਘੇਵਰ ਘਨੇ ਘਿੱਤ ਕੋ ਲਾਇ। ਕਰੇ ਬਿਸਾਲ ਸਿਤਾ ਬਹੁ ਪਾਇ ॥ ੪੪ ॥ ਕੌਨ ਕੌਨ ਗਿਨੀਅਹਿ ਪਕਵਾਨ। ਕੋਸ਼ਠ ਭਰਤਿ ਜਾਤਿ ਸੁਚ ਥਾਨ।ਜਥਿ ਕੀ ਗੰਗ ਪ੍ਰਲੋਕ ਪਧਾਰੀ।ਸਭਿ ਦਮੋਦਰੀ ਕਾਰ ਸੰਭਾਰੀ॥੪੫॥ ਦਾਸੀ ਦਾਸ ਆਦਿ ਨਰ ਘਰ ਕੋ।ਤਿਸ ਅਨੁਸਾਰਿ ਰਹਹਿੰ ਉਰ ਡਰ ਕੋ। ਸਭਿ ਪਕਵਾਨ ਧਰਾਵਤਿ ਜਾਤੀ।ਜਾਨਹਿ–ਖੈਹੈਂ ਬਿੰਦ ਬਰਾਤੀ–॥ ੪੬ ॥ ਘ੍ਰਿੱਤ ਸਿਤਾ ਅਨ ਅੰਨ ਘਨੇਰੇ। ਕਮੀ ਨ ਕਛੁ ਵਸਤੂ ਬਹੁਤੇਰੇ। ਨਿਤਿ–ਸੰਭਾਰਤਿ ਅਧਿਕ ਕਰਾਵਹਿ। ਬਿੰਦ ਮਨੁਜ ਸ਼ੁਭ ਪਾਕ ਬਨਾਵਹਿੰ ॥ ੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਾਲਸੀ ਰਾਸੇ 'ਨਾਰਦ' ਪ੍ਰਸ਼ਨ ਕਥਨੰ ਨਾਮ ਖੁਰਮੇ ਅੰਸੂ ॥ ੧ ॥

੨. [ਕਲਹਾ ਆਗਮਨ]।

ਦੋਹਰਾ ॥ ਏਕ ਸਮੇਂ ਏਕਲਿ ਗੁਰੂ ਬੈਠੇ ਅੰਤਰਿ ਭੌਨ। ਥਿਰ ਪ੍ਰਯੰਕ ਪਰ ਹਰਖ ਉਰ, ਨਹੀਂ ਸਮੀਪੀ ਕੌਨ[2] ॥ ੧ ॥ ਚੌਪਈ ॥ ਸਕਲ ਜੋਗਨੀ ਕੋ ਸਿਰਦਾਰ। ਜਿਸਿ ਕੋ ਰੂਪ ਮਹਾਂ ਬਿਕਰਾਰ। ਕਲਹਾ[3] ਨਾਮ ਸ਼ਯਾਮ ਤਨੁ ਧਾਰਾ। ਦੀਰਘ ਦਾਂਤ ਤੁੰਡ ਬਿਸਚਾਰਾ[4] ॥੨॥ ਬਿੰਦ ਜੋਗਨੀ ਜਾਂਕੇ ਸੰਗਿ। ਦਾਰੁਨ ਬਨੇ ਜਿਨਹੁ ਕੇ ਅੰਗ। ਲਾਲ ਬਾਲ ਛੁਟਿ ਬਡੇ ਪਿਛਾਰੀ[5]। ਸੂਕੇ ਚਰਮ ਦਿਖਹਿੰ ਗਨ ਨਾਰੀ[6] ॥੩॥ ਲਾਲ ਬਿਲੋਚਨ ਸ਼ੋਣਿਤ ਸਰਸੇ।ਖੱਪਰ ਧਰੇ ਖੋਪਰੀ ਕਰ ਸੇ[7]। ਹਾਡਨਿ ਮਾਲ ਬਿਸਾਲ ਕਰਾਲਾ। ਜੀਰਣ ਚੀਰ ਮਲੀਨ ਕੁਢਾਲਾ[8]॥੪॥ਆਨਿ ਭਈ ਗੁਰ ਆਗੇ ਠਾਂਢੀ।ਰੁਧਰ ਮਾਸ ਪਸਾਸਾ ਛੁਧਿ ਬਾਢੀ[9]। ਜੀਹ ਦੀਹ ਸੋਂ ਓਸ਼ਟ ਚਾਟਤਿ[10]। ਜਿਹ ਪਿਖ ਕਾਤ੍ਰਰ ਕੇ ਉਰ ਫਾਟਤਿ[11] ॥ ੫ ॥ ਨਮੋ ਕਰੀ ਗੁਰ ਬੂਝਨ ਕੀਨੀ। ਕੌਨ ਅਹੈਂ ਤੂੰ ਲਾਜ ਬਿਹੀਨੀ?। ਸੈਕਟ ਬਡ ਅਕਾਰ ਕੈ* ਧਾਰਾ?। ਕੈ ਕੁਰੂਪ ਦਾਰਿਦ

[1]ਇਸਤ੍ਰਾਂ। [2]ਪਾਸ ਕੋਈ ਬੀ ਨਹੀਂ ਸੀ। [3]ਕਲਹਾ ਨੂੰ ਨਾਰਦ ਦੀ ਇਸਤ੍ਰੀ ਮੰਨਦੇ ਹਨ। [4]ਮੂੰਹ ਅੱਡਿਆ। [5]ਲਾਲ (ਰੰਗ ਵੇ) ਵਾਲ ਖੁੱਲੇ ਪਿੱਛੇ ਛੇੜੇ ਹੋਏ। [6]ਸਮੂਹ ਨਾੜਾਂ ਪਈਆਂ ਦਿਸਦੀਆਂ ਹਨ। (ਅ) ਸਾਰੀਆਂ ਇਸਤ੍ਰੀਆਂ ਦੇ ਸੁਕੇ ਚੰਮ ਦੀਹਦੇ ਹਨ। [7]ਖੋਪਰੀਆਂ ਦੇ ਖੱਪਰ ਹੱਥ ਵਿਚ ਧਰੇ। [8]ਬੁਰੀ ਤਰ੍ਹਾਂ ਦੇ। [9]ਲਹੂ ਤੇ ਮਾਸ ਦੀ ਤ੍ਰੇਹ ਭੁੱਖ ਵਧੀ (ਹੋਈ ਸੀ ਜਿਨ੍ਹਾਂ ਦੀ)। [10]ਵੱਡੀ ਜਬਾਨ ਨਾਲ ਬੁੱਲ੍ਹ ਚੱਟਦੀਆਂ। [11]ਕਾਇਰਾਂ ਦੇ ਹਿਰਦੇ ਫਟਦੇ ਸਨ।

*ਪਾ:–ਕੈ ।

ਕੁਰਿਆਰਾ[1] ?॥੬॥ ਕਿਧੌਂ ਮਿਰਤੁ ਤੁਰਕਨਿ ਕੀ ਆਈ ?। ਕਜ਼ਾ ਚਿਤ ਸ਼ਾਂਛਤਿ ? ਦੇਹੁ ਬਤਾਈ'। ਸੁਨਿ ਬੋਲੀ 'ਕਲਹਾ ਮਮ ਨਾਮ। ਛੁਧਾ ਤ੍ਰਿਖਾ ਮੇਟਨਿ ਕੇ ਕਾਮ[2] ॥੭॥ ਚਲਿ ਆਈ ਮੈਂ ਤੀਰ ਤੁਹਾਰੇ।ਦਿਹੁ ਅਹਾਰ ਮੈਰੋ ਹਿਤਕਾਰੇ[3]। ਬਹੁ ਸੈਮਤ ਬੀਤੇ ਨਹਿੰ ਖਾਧੋ। ਛੁਧਾ ਤ੍ਰਿਖਾ ਤੇ ਚਿਤ ਬਿਕੁਲਾਧੋ॥੮॥ਸਭਿ ਕੀ ਪੁਰਹੁ ਕਾਮਨਾ ਜੈਸੇ।ਕ੍ਰਿਪਾ ਕਰਹੁ ਮੋ ਪਰਿ ਭੀ ਤੈਸੇ। ਸਕਲ ਜੋਗਨੀ ਮਮ ਪਰਿਵਾਰਾ। ਛੁਧਿਤ ਚਾਹਤੀ ਅਧਿਕ ਅਹਾਰਾ'॥ ੯॥ ਸੁਨਿ ਗੁਰੁ ਕਹਯੋ,'ਅੰਨ ਮਨ ਭਾਏ।ਲਿਹੁ ਹਮ ਤੇ,ਕਰਿ ਭੋਜਨ ਖਾਏ। ਜੇਤੋ ਲਗਹਿ ਅਹਾਰ ਕਰਨਿ ਕੋ। ਦਿਹੁ ਬਤਾਇ ਲਿਹੁ ਉਦਰ ਭਰਨਿ ਕੋ' ॥੧੦॥"'ਹਮਰੇ ਕਾਮ ਅੰਨ ਨਹੀਂ ਆਵਹਿ।ਨਹਿ ਸੰਗ੍ਰਹ[4] ਲੈ ਕਬਿ ਹੂੰ ਖਾਵਹਿੰ। ਮਾਸ ਰੁਧਿਰ ਕੋ ਕਰਹਿੰ ਅਹਾਰਾ। ਹੋਹਿੰ ਤ੍ਰਿਪਤਿ ਬਹੁ ਲੇਹਿੰ ਡਕਾਰਾ' ॥੧੧॥ ਗੁਰੁ ਕਹਯੋ 'ਦੇਂ ਮਹਿਖ[5] ਮੰਗਾਈ। ਭੱਖਹੁ ਮਾਸ ਛਾਂਗ[6] ਸਮੁਦਾਈ। ਜੋਤਿਕ ਚਹਹੁ ਕਹਹੁ ਅਬਿ ਮੋਹੀ। ਦੇਂ ਅਨਵਾਇ ਤ੍ਰਿਪਤਿ ਜਿਮਿ ਤੋਹੀ' ॥ ੧੨ ॥" 'ਅਸ ਆਮਿਖ ਨਹਿੰ ਕਾਮ ਹਮਾਰੇ। ਨਹਿੰ ਕਬਿ ਅਚਹਿੰ, ਨ ਛੁਧਾ ਨਿਵਾਰੇ। ਮਮ ਅਹਾਰ ਤੁਮਰੇ ਕਰ ਅਹੈ। ਅਪਰ ਬਿਧਿਨਿ ਸੋਂ ਤ੍ਰਿਪਤਿ ਨ ਲਹੈਂ'॥੧੩॥ ਸੋ ਮੈਂ ਕਹੌਂ ਸੁਨਹੁ ਗੁਰੁ ਧੀਰ।ਦੁਹ-ਦਿਸ਼ਿ ਦਲ ਜੁਟਹਿੰ ਬਰ ਬੀਰ। ਕਰੈਂ ਹੰਕਾਰ ਸ਼ਸਤ੍ਰ ਪਰਹਾਰੈਂ । ਹੁਇ ਘਾਇਲ ਪੁਨ ਤਿਸ ਕੋ ਮਾਰੈਂ॥੧੪॥ਹਟਹਿੰ ਨ ਪਾਛੈ ਸਨਮੁਖ ਗਿਰੈਂ।ਮਾਰਿ ਮਾਰਿ ਰਿਪੁ ਗਨ ਰਨ ਮਰੈਂ। ਅਸ ਜੋਧਾਨਿ ਮਾਸ ਹੈ ਜੋਇ। ਸੋ-ਹਮ ਖੈਬੇ ਲਾਯਕ ਹੋਇ ॥੧੫॥ ਚਿਰੰਕਾਲ ਭਾ ਜੰਗ ਨ ਭਯੋ। ਯਾਂਤੇ ਨਹਿੰ ਆਹਾਰ ਕਿਤਿ ਖਯੋ। ਸਭਿ ਕੁਟੰਬ ਜੁਤਿ ਛੁਧਿਤ ਬਿਸਾਲਾ। ਰੁਧਰ ਨ ਪ੍ਰਾਪਤਿ ਭਾ ਕਿਸਿ ਕਾਲਾ॥੧੬॥ਯਾਂਤੇ ਤ੍ਰਿਖਾ ਮਹਾਂ ਕਰਿ ਬਯਾਕੁਲ। ਕਰਤਿ ਉਚ੍ਛੀਕਨਿ ਹਮ ਕੁਲ ਆਕੁਲ[7] । ਚਿਰੰਕਾਲ ਕੀ ਛੁਧਾ ਨਿਵਾਰੋ । ਰਚਹੁ ਜੰਗ ਰਿਪੁ ਤੁਰਕਨਿ ਮਾਰੋ' ॥੧੭॥ ਸੁਨਿ ਬਿਕਸੇ ਗੁਰੁ ਬਾਕ ਬਖਾਨਾ। 'ਮਚਹਿ ਜੁੱਧ ਅਬਿ ਭੀਮ ਮਹਾਨਾ। ਸੈਮਤ ਬਿਤਹਿੰ ਸੈਂਕਰੇ ਆਗੇ। ਹੋਵਹਿੰ ਰਣ ਘਰਿ ਘਰਿ ਮਹਿੰ ਜਾਗੇ[8]॥ ੧੮ ॥ ਹਮ ਕਰ ਦੇਹਿ ਪ੍ਰਥਮ ਪਲ ਤੋਹੀ[9]।

[1]ਯਾ ਕੁੜਿਆਰ ਨੇ ਦਰਿਦ੍ਰ ਹੀ ਰੂਪ ਧਾਰਿਆ ਹੋਇਆ ਹੈ।[2]ਵਾਸਤੇ। (ਅ) ਚਾਹ ਕਰਕੇ। [3]ਮੇਰਾ ਹਿਤਕਾਰੀ (ਅਨਕੂਲ) ਭੋਜਨ। [4]ਕਲਹਾ ਨੇ ਕਿਹਾ। [5]ਕੱਠਾ ਕੀਤਾ ਹੋਇਆ। [6]ਮਹਿੰ, ਮਿਝ। [7]ਬੱਕਰੇ। [7]ਮੇਰੀ ਕੁਲ ਵਿਆਕੁਲ ਹੋਕੇ। [8]ਜਗਤ ਵਿਚ (ਅ) (ਰਣ=) ਜੰਗ ਜਾਗ ਪੈਣਗੇ ਤੇ ਘਰ ਘਰ ਵਿਚ ਹੋਣਗੇ। [9]ਪਹਿਲਾਂ ਤੇਰੇ ਹੱਥ ਮਾਸ ਅਸੀਂ ਦੇਵਾਂਗੇ।

ਲੇਹੁ ਛਕਾਰ ਤ੍ਰਿਪਤਿ ਬਹੁ ਹੋਹੀ। ਆਨਿ ਪਹੁਚਸੋ ਸਮੈਂ ਤੁਮਾਰਾ। ਮਨ ਭਾਵਤਿ ਕਰਿ ਲੇਹੁ ਅਹਾਰਾ[1] ॥ ੧੯ ॥ ਕਲਹਾ ਸਹਤ ਜੋਗਨੀ ਬ੍ਰਿੰਦਾਭਯੋ ਸਭਿਨਿ ਉਤਸਾਹ ਬਿਲੰਦ। ਕਰਿ ਕਰਿ ਨਮੋ ਨਾਚਿਬੇ ਲਾਗੀ। ਲੈਤਿ ਭਵਾਰੀ ਰਣ ਅਨੁਰਾਗੀ ॥੨੦॥ ਅੰਤਰ ਧਯਾਨ ਭਈ[1] ਹਰਖੰਤੀ।–ਅਬਿ ਤ੍ਰਿਪਤੈਂ ਹਮ ਬਹੁ ਛੁਧਿਵੈਤੀ[2]–। ਸੋ ਦਿਨ ਸਤਿਗੁਰੁ ਕੀਨ ਬਿਤਾਵਨਿ। ਨਿਸਿ ਮਹਿ ਕਰਿ ਭੋਜਨ ਕੋ ਖਾਵਨਿ ॥ ੨੧ ॥ ਸੁਪਤਿ ਜਥਾ ਸੁਖ ਰਾਤਿ ਬਿਤਾਈ।ਜਾਗੇ ਪ੍ਰਭੂ ਸੌਚ ਤਨ ਪਾਈ।ਕਰਿ ਸ਼ਨਾਨ ਮਨ ਠਾਨਜੋ ਧਯਾਨਾ। ਪੁਨ ਗੁਰੁ ਬਾਨੀ ਪਾਠ ਬਖਾਨਾ ॥ ੨੨ ॥ ਕਿਰਤਨਿ ਸੁਨਤਿ ਸੁ ਭੋਜਨ ਖਾਧੋ। ਬੈਠੇ ਹੁਤੇ ਗੁਰੂ ਸੁਖ ਪਾਧੋ।ਤਾਰਾ ਚੰਦ ਤਖਤ ਮਲ ਦੋਊ। ਪਸਚਮ ਦਿਸ਼ ਮਸੰਦ ਰਹਿੰ ਸੋਊ ॥੨੩॥ ਤਾਬਲ ਨਗਰ ਆਦਿ ਜੇ ਔਰਿ। ਗੁਰੁ ਕੀ ਕਾਰ ਲੇਤਿ ਸਭਿ ਠੌਰ। ਸੁਨਜੋ ਬਜਾਹ ਗੁਰੂ ਤਨੁਜਾ ਕੇਰਾ। ਸਮੁਝੇ –ਖਰਚ ਦਰਬ ਬਹੁਤੇਰਾ–॥ ੨੪ ॥ ਸਭਿ ਸਿੱਖਨਿ ਸੌਂ ਕਹਜੋ ਸੁਨਾਈ। ਉਗਰਾਹੀ ਜਹਿੰ ਕਹਿੰ ਤਬਿ ਪਾਈ। ਲੇ ਕਰਿ ਤਹਿੰ ਤੇ ਦਰਬ ਘਨੇਰੇ। ਅਪਰ ਪਦਾਰਥ ਸੈਂਚਿ ਬਡੇਰੇ ॥ ੨੫ ॥ ਸੰਗਤਿ ਸੰਗਿ ਲਏ ਚਲਿ ਆਏ। ਮਿਲੇ ਚਰਨ ਗੁਰੁ ਕੇ ਲਪਟਾਏ। ਅਪਰ ਸਿੱਖ ਧਰਿ ਧਰਿ ਉਪਹਾਰਾ। ਬੰਦਨ ਕਰਤੇ ਦਰਸ ਨਿਹਾਰਾ ॥ ੨੬ ॥ ਬਸਤ੍ਰ, ਬਿਭੂਖਨ, ਧਨ, ਧਰਿ* ਨਿਮੈਂ। ਫਲ ਗਨ ਬਹੁ ਮੇਵੇ ਤਿਹ ਸਮੈਂ। ਬ੍ਰਿੰਦ ਉਪਾਇਨ ਗੁਰੁ ਅਗਾਰੀ। ਅਰਪਿ ਅਰਪਿ ਗੁਰ ਦਰਸ਼ ਨਿਹਾਰੀ ॥ ੨੭ ॥ ਕ੍ਰਿਪਾ ਦ੍ਰਿਸ਼ਟਿ ਕਰਿ ਪਿਖੈਂ ਗੁਸਾਈਂ। ਮਨੋ ਕਾਮਨਾ ਸਭਿ ਨੇ ਪਾਈ। ਅਘ ਗਨ ਮਿਟੇ ਪੁਨੀਤ ਭਏ ਹੈਂ। ਬਰ ਸੁਤ ਬਿਤ ਗਨ ਆਦਿ ਲਏ ਹੈਂ ॥ ੨੮ ॥ ਬਜਾਹ ਜਾਨਿ ਉਤਲਾਵਤਿ ਆਏ। ਸਮੈਂ ਦੁਪਹਿਰੀ ਦਰਸ਼ਨ ਪਾਏ। ਛੁਧਿਤ ਹੁਤੇ ਸਿਖ ਸੰਗਤਿ ਸਾਰੇ। ਦੇਗ਼ ਚੁਕੀ ਹੁਇ, ਨਹੀਂ ਅਹਾਰੇ ॥ ੨੯ ॥ ਸਭ ਕੀ ਕੁਸ਼ਲ ਬੂਝਿ ਗੁਰੁ ਸ੍ਵਾਮੀ[3]।–ਬਡੀ ਭੋਰ ਕੇ ਮਾਰਗ ਗਾਮੀ। ਸ਼੍ਰਮਤਿ ਅਹੈਂ ਕਬਿ ਕਰੈਂ ਅਹਾਰਾ[4]–।ਇਮ ਲਖਿ ਸਤਿਗੁਰ ਬਾਕ ਉਚਾਰਾ॥੩੦॥ਅੰਤਰਿ ਹੋਤਿ ਜਹਾਂ ਪਕਵਾਨ। ਕਹਿ ਕਹਿ ਪਠੇ ਦਾਸ ਤਿਸ ਥਾਨ। 'ਹਿਤ ਸਿੱਖਨਿ

---

[1]ਗੁੰਮ ਹੋ ਗਈਆਂ। [2]ਭੁੱਖੀਆਂ। [3]ਪੁੱਛਕੇ (ਫੇਰ ਵਿਚਾਰ ਕੀਤੀ ਕਿ–)। [4]ਕਦੋਂ ਭੋਜਨ ਛਕਣਗੇ (ਭਾਵ ਸ਼੍ਰਮਜਾ ਦੇ ਸ਼ਿੰਗਾਰ ਵਿਚ ਦੇਰ ਹੈ)। *ਪਾ:–ਧਰ ਧਰਿ।

ਕੋ ਆਨਹੁ ਜਾਇ। ਥਕਤਿ ਛੁਧਿਤ ਬਹੁ ਇਹ ਸਮੁਦਾਇ ॥ ੩੧ ॥ ਤ੍ਰਿਪਤਿ ਕਰਹੁ ਦੀਜੈ ਹਿਤ ਖੈਬੇ[1]। ਗਏ ਦਾਸ ਅੰਤਰਿ ਤਬਿ ਲੈਬੇ। ਜਹਿਂ ਦਮੋਦਰੀ ਚਿਤ ਸਵਧਾਨ। ਕਰਿਵਾਵਤਿ ਬਹੁ ਬਿਧਿ ਪਕਵਾਨ ॥ ੩੨ ॥ ਕੋਸ਼ਠ ਅੰਤਰ ਕਰਿ ਕਰਿ ਧਰੈ। ਹਿਤ ਬਰਾਤ ਕੋ ਸੈਚਨਿ ਕਰੈ। ਸੁਤਾ ਬਯਾਹ ਮਹਿਂ ਪ੍ਰੀਤ ਮਹਾਨੀ। ਜਿਮਿ ਆਛੋ ਹੁਇ ਤਿਮਿ ਰੁਚਿ ਠਾਨੀ॥੩੩॥ ਤਬਿ ਸਿੱਖਨਿ ਕਰਿ ਜੋਰਿ ਅਲਾਏ। 'ਸੁਨਹੁ ਮਾਤ ਜੀ! ਗੁਰੂ ਪਠਾਏ। ਪਸ਼ਚਮ ਤੇ ਸੰਗਤਿ ਕਛੁ ਆਈ। ਅਨਗਨ ਰੁਚਿਰ ਉਪਾਇਨ ਲਯਾਈ॥ ੩੪ ॥ ਦੇਗ ਬਿਖੈ ਅਬਿ ਨਹੀਂ ਅਹਾਰਾ। ਛੁਧਿਤ ਸਿੱਖ ਅਬਿ ਲੌ, ਦਿਨ ਢਾਰਾ[1]।ਤਿਨਿ ਹਿਤ ਮੰਗਵਾਯੋ ਪਕਵਾਨ।–ਕਛੁਕ ਤ੍ਰਿਪਤਿ ਹੁਇ ਕਰਿਕੈ ਖਾਨ ॥੩੫॥ ਪੁਨ ਸੰਧਯਾ ਹੁਇ ਦੇਗ ਅਹਾਰਾ[2]–। ਇਸ ਪ੍ਰਕਾਰ ਸਤਿਗੁਰੂ ਉਚਾਰਾ[3]। ਸੁਨਿ ਦਮੋਦਰੀ ਮਤਿ ਬਿਚਲਾਈ[4]। ਸਿੱਖ ਬਿਸਾਲ ਸਦਨ ਜਨਮਾਈ[5] ॥੩੬॥ ਗੁਰੂ ਘਰਿ ਮਹਿਂ ਨਿਤ ਬਾਸ ਕਰੰਤੀ। ਸਿੱਖੀ ਮਹਿਮਾ ਅਧਿਕ ਲਖੰਤੀ॥ਤਊ ਜਿ ਹੋਨਿਹਾਰਿ ਗਤਿ ਹੋਇ। ਫੇਰੀ ਮਤਿ, ਬੌਲੀ ਬਚ ਸੋਇ॥੩੭॥ 'ਇਹ ਪਕਵਾਨ ਸਗੁਨ ਕੋ ਸਨੋ।ਕਰਿ ਕਰਿ ਭਨਾਰਿ ਰਾਖਤੀ ਘਨੋ। ਅਬਿ ਲੌ ਖਰਚਿ ਨਹੀਂ ਕਿਤਿ ਕਰਨੋ। ਜੋ ਹੋਵਤ ਸੋ ਅੰਤਰਿ ਧਰਨੋ ॥ ੩੮ ॥ ਪ੍ਰਥਮ ਬਰਾਤੀ ਅਚਵਨਿ ਕਰਿ ਹੈਂ। ਤਿਨਿ ਪੀਛੇ ਕੋ ਮੁਖ ਮਹਿਂ ਧਰਿ ਹੈ। ਪ੍ਰਥਮ ਨ ਉਚਿਤ ਕਿਸੂ ਕੋ ਦੈਬੋ। ਬਿਗਰਤਿ ਰੀਤਿ ਜਿ ਕਿਮਿ ਲੌ ਖੈਬੋ[1]॥੩੯॥ਕ੍ਰਿਮਿ ਸਿੱਖਨਿ ਹਿਤ ਪੁਰਬ ਦੈਹੈਂ।ਜਬਿ ਲੌ ਨਹਿਂ ਬਰਾਤਿ ਕੁਛ ਖੈਹੈ[2]। ਸੁਨਤਿ ਸਿੱਖ ਛੂਛੇ ਹਟਿ ਆਏ। 'ਕਹੈਂ[3]–ਨ ਅਬਿ ਲੌ ਸ਼ਗੁਨ ਮਨਾਏ ॥੪੦॥ ਜਬਹਿ ਬਰਾਤੀ ਅਚਿਵਨਿ ਕਰੈਂ। ਪੀਛੈ ਅਪਰ ਕੋਇ ਮੁਖ ਧਰੈ। ਬਿਗਰਹਿ ਰੀਤਿ ਅਹੈ ਜਗ ਜੋਇ। ਜੋ ਅਬਿ ਅਚਹਿਂ ਸਿੱਖ ਗਨਿ ਸੋਇ–[4] ॥੪੧॥ ਸਿਖ ਸੰਗਤਿ ਚਹੁ ਦਿਸ਼ ਪਰਵਾਰੇ। ਸੁਨਤਿ ਗੁਰੂ ਰਿਸ ਕੋ ਉਰ ਧਾਰੇ। 'ਆਇਸੁ ਮੇਟਨਿ ਕਰਹਿ ਹਮਾਰੀ। ਚਹਿਤ ਬਰਾਤਿ ਅਚਾਉ[5] ਅਹਾਰੀ ॥੪੨॥ ਸਿੱਖ ਸਦਾ ਮੋਕਹੁ ਅਤਿ* ਪਯਾਰੇ। ਨਿਸ ਦਿਨ ਜਿਨ ਕੋ ਰਿਦੇ ਸੰਭਾਰੇ[6]। ਜਿਮਿ ਉਪਬਨ ਮਹਿਂ ਤਰੁਵਰੁ ਖਰੇ। ਸਭਿਨਿ ਸੰਭਾਲਨਿ

[1]ਦਿਨ ਢਲ ਗਿਆ ਹੈ। [2]ਲੰਗਰ ਵਿਚ ਭੋਜਨ। [3]ਵਿਚਲ ਗਈ। [4](ਸ਼ੀ ਤਾਂ) ਬਜ਼ੇ (ਸਿਦਕਵਾਨ) ਸਿੱਖ ਦੇ ਘਰ ਜਨਮੀ ਹੋਈ। [1]ਜਿ ਕਿਵੇਂ ਕੋਈ ਲੈਕੇ ਖਾ ਲਵੇ ਤਾਂ। [2](ਸਿਖਾਂ ਕਿਹਾ ਕਿ ਮਾਤਾ ਜੀ) ਕਹਿੰਦੇ ਹਨ ਕਿ....। [3]ਖੁਵਾਉਣਾ। [4]ਮੈਂ ਸੰਭਾਲਦਾ ਹਾਂ। *ਪਾ:–ਜਿ।

ਮਾਲੀ ਕਰੇ ॥੪੩॥ ਪਾਰਤਿ ਹੈ ਕਰਿ ਪ੍ਰੇਮ ਘਨੇਰਾ।ਤਿਮਿ ਸੰਗਤਿ ਉਪਬਨ ਹੈ ਮੇਰਾ। ਜਿਹ ਠਾਂ ਹੁਯੋ ਅਮੰਗਲ[1] ਚਾਹਤਿ। ਪੂਰਨਿ ਕਾਜ ਮਹਿ ਬਿਘਨ ਉਮਾਹਤਿ[2] ॥੪੪ ॥ ਕਰਤਿ ਅਨਾਦਰ ਤਹਿਂ ਸਿਖ ਕੇਰਾ। ਤਿਹ ਕੇ ਸੰਗਿ ਹੋਤਿ ਹੈ ਮੇਰਾ[3]। ਕਸੋਂ ਸੁਖ ਪ੍ਰਾਪਤਿ ਹੋਵਹਿ ਤਿਨ ਕੋ। ਗਿਰਸੋ ਰਿਦੈ ਤੇ ਨਿਸ਼ਚਾ ਜਿਨ ਕੋ ॥ ੪੫ ॥ ਪ੍ਰਿਯ ਮੇਰੇ ਸਿਖ ਜਹਿਂ ਚਲਿ ਜਾਵੈਂ। ਭੋਜਨ ਆਦਿਕ ਆਦਰ*ਪਾਵੈਂ।ਤਹਾਂ ਬਿਘਨ ਗਨ ਹੋਤਿ ਬਿਨਾਸ਼ਾ।ਪੂਰਨ ਕਰਹਿਂ ਤਿਨਹੁੰ ਕੀ ਆਸਾ ॥੪੬॥ ਜੇ ਕਰਿ ਗੁਰ ਘਰ ਕੋ ਪਕਵਾਨਾਨਹੀਂ ਉਚਿਤ ਸਿੱਖਨ ਕੇ ਖਾਨ। ਤੌ ਮਲੇਂਛ ਕੇ ਜੋਗ ਪਛਾਨੋ। ਥਲ ਤੇ ਕਰਹਿਂ ਆਨਿ ਕਰਿ ਖਾਨੋ ॥ ੪੭ ॥ ਹੋਹਿ ਅਮੰਗਲ, ਬਿਘਨ ਪਰੈ ਹੈਂ। ਨੀਕੋ ਕਾਜ ਨ ਪੂਰਨ ਹ੍ਵੈ ਹੈਂ[4]।ਸੁਨਿ ਗੁਰੁ ਸ੍ਰਾਪ ਦਿਯੋ ਘਰ ਆਪੈ[5]।ਸਰਬ ਸਿੱਖ ਤਬਿ ਥਰ-ਹਰ ਕਾਂਪੈ॥੪੮॥ ਕ੍ਰੁੱਧਤਿ ਬਦਨ ਦੇਖਿ ਗੁਰੁ ਕੇਰਾ। ਨਹਿਂ ਕੋ ਬੋਲ ਸਕਨੋ ਤਿਸ ਬੇਰਾ। ਮੁਖ ਨੀਚੇ ਕਰਿ ਢਿਗ ਥਿਰ ਸਾਰੇ।-ਬਡੋ ਬਿਘਨ ਭਾ-ਰਿਦੇ ਬਿਚਾਰੈਂ ॥੪੯ ॥ ਤਿਹ ਛਿਨ ਇਕ ਆਯਹੁ ਹਲਵਾਈ। ਲਯਾਇ ਰਜਤ-ਪਣ ਪੰਚ ਮਿਠਾਈ[6]। ਹਾਥ ਜੋਰਿ ਸੋ ਭਯੋ ਖਰੋਵਾ। 'ਸ਼੍ਰੀ ਗੁਰੁ ਜੀ ! ਮਮ ਕਾਰਜ ਹੋਵਾ॥੫੦॥ਕਰੀ ਹੁਤੀ ਮੈਂ ਸੁੱਖ[7] ਤੁਮਾਰੀ। ਆਸ ਪੂਰੀ ਤੇ ਲਯਾਇ ਅਗਾਰੀ[8]। ਬਿਕਸੇ ਕੁਛ ਸਤਿਗੁਰੁ ਬਖਾਨੇ।'ਦਿਹੁ ਸਿਖ ਸੰਗਤਿ ਕੋ ਇਹੁ ਖਾਨੇ[9] ॥੫੧॥ ਥਾਕ ਮਾਨਿ ਸਿੱਖਨ ਸੋ ਲੀਨਿ। ਸਭਿ ਬਰਤਾਇ ਅਚਵਨੋ ਕੀਨਿ। ਹੁਤੇ ਛੁਧਿਤ ਲੇ ਕੁਛ ਤ੍ਰਿਪਤਾਏ। ਥਿਰੇ ਸਰਬ ਹੀ ਨਿਜ ਨਿਜ ਥਾਏਂ ॥ ੫੨ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਬਖਟਮਿ ਰਾਸੇ 'ਸੰਗਤ' ਪ੍ਰਸੰਗ ਕਥਨ ਦੁਤਿਯੋ ਅੰਸੂ ॥ ੨ ॥

ੜ. [ਬਿਕਾਰ]।

ਦੋਹਰਾ ॥ ਸੁਨਿ ਸਤਿਗੁਰੁ ਕੋ ਸ੍ਰਾਪ ਕੋ ਸਕਲ ਰਹੇ ਬਿਸਮਾਇ। ਸੁਧਿ ਦਮੋ-ਦਰੀ ਢਿਗ ਗਈ ਬਹੁਤਿ ਬੈਠਿ ਪਛੁਤਾਇ ॥ ੧ ॥ ਚੌਪਈ ॥ ਸੈਕਟਿ ਪਾਇ ਥਿਸੁਰਤਿ ਭਾਰੀ ।-ਕੀਨਿ ਕਹਾਂ ਮੈਂ ! ਨਹੀਂ ਬਿਚਾਰੀ। ਪਤਿ ਕੀ ਆਇਸੁ

---

[1]ਬੇਰਸੀ, ਨਾ ਖ਼ੁਸ਼ੀ। [2]ਤੇ ਕਾਰਜ ਪੂਰਨ ਹੋਣ ਵਿਚ ਵਿਘਨ ਵਜਾਪਣਾ ਹੋਵੇ। [3]ਤਿਨ੍ਹਾਂ (ਸਿੱਖਾਂ) ਨਾਲ ਮੇਰਾ ਬੀ (ਅਨਾਦਰ) ਹੁੰਦਾ ਹੈ। [4]ਚੰਗੀ ਤਰ੍ਹਾਂ ਕਾਰਜ ਪੂਰੇ ਨਹੀਂ ਹੋਣਗੇ। [5]ਸੁਣਕੇ (ਸਿੱਖਾਂ) ਨੇ ਗੁਰੂ ਜੀ ਦਾ ਆਪਣੇ ਘਰ ਨੂੰ ਦਿੱਤਾ ਸਰਾਪ। [6]ਪੰਜਾਂ ਰੁਪੈਯਾਂ ਦੀ ਮਠਿਆਈ। [7]ਮੁੱਖਤਾਂ। [8](ਆਪ) ਦੇ ਅੱਗੇ। *ਪਾ:-ਤਹਿਂ ਤੇ।

ਮੋਰਿ ਮਿਟਾਈ[1]।ਨਹਿੰ ਆਛੀ ਕਿਸ ਕੋ ਮਨ ਭਾਈ–॥੨॥ਭਈ ਨਿਸਾ ਗੁਰੁ ਮਹਿਲੀਂ ਗਏ।ਬਰ ਪ੍ਰਯੰਕ ਪਰ ਬੈਠਤਿ ਭਏ।ਚਲਿ ਦਮੋਦਰੀ ਤਿਸ ਛਿਨ ਆਈ। ਗੁਰੁ ਕੇ ਸ੍ਰਾਪ ਅਧਿਕ ਡਰਪਾਈ॥ ੩ ॥ 'ਮੁਝ ਏਕਲਿ ਕੀ ਸੁਤਾ ਨ ਕੋਈ। ਰਾਵਰ ਤੇ ਹੀ ਉਤਪਤਿ ਹੋਈ। ਜਿਸ ਕੋ ਬਨਾਹਿ ਬਿਖੈ ਦਿਯ ਸ੍ਰਾਪ। ਚਹਜੋ ਅਮੰਗਲ ਕਰਿਬੋ ਆਪਿ ॥ ੪ ॥ ਅਪਰ ਸ਼ਕਤਿ ਕਿਸਿ ਮਹਿੰ ਜੋ ਮੋਰੈ। ਜਾਨੀ ਪਰਹਿ ਆਪਦਾ[2] ਘੋਰੈ। ਕਰਹੁ ਕ੍ਰਿਪਾ ਫੇਰਹੁ ਨਿਜ ਬੈਨ। ਨਾਂਹਿ ਤ ਊਜਰਿ ਹੋਵਹਿ ਐਨ ॥੫॥ ਦੁਹਿਤਾ ਪ੍ਰਿਯਾ ਕੁਸ਼ਲ ਸੋਂ ਰਹੈ।ਮਹਾਂ ਬਿਘਨ ਘਰਿ ਪਰਿਬੋ ਚਹੈ। ਰਹਹਿੰ ਬਰਾਤੀ ਕੁਸ਼ਲ ਸਮੇਤਿ।ਸੁਖ ਸੋਂ ਪਹੁੰਚਹਿੰ ਬਹੁਰ ਨਿਕੇਤ*[3] ॥੬॥ ਭਈ ਦੀਨ ਪਿਖਿ ਆਤੁਰ ਭਾਰੀ। ਸ਼੍ਰੀ ਹਰਿ ਗੋਵਿੰਦ ਗਿਰਾ ਉਚਾਰੀ। 'ਬਿਘਨ ਮੂਲ ਮਤਿ ਤੈਂ ਉਰ ਧਾਰਾ। ਕਸੋਂ ਨ ਕਰਤਿ ਅਬਿ ਅੰਗੀਕਾਰਾ[4] ॥੭॥ ਗੁਰ ਕੇ ਸਿੱਖ ਲਖੇ ਅਸਿ ਖੋਟੇ।–ਉਚਿਤ ਨ ਭੋਜਨ ਕੋ–ਕਹਿ ਹੋਟੇ। ਹੋਨਿਹਾਰਿ ਤਵ ਰਿਦੇ ਬਸਾਈ। ਕਰਿ ਔਗੁਨ ਕੋ ਪੁਨ ਪਛੁਤਾਈ ॥੮॥ ਕੁਛੁ ਆਛੋ ਫਲ ਜਾਨਜੋ ਜਾਇ[5]। ਨਰ ਗਨ ਮਹਿੰ ਕੁਸ਼ਲੀ ਬਨਿ ਆਇ[6]। ਅਪਰ ਬਿਘਨ ਸੋ ਹਟਹਿੰ ਨ ਕੈਸੇ। ਭਯੋ ਥਾਕ ਹੋਯਹੁ ਚਹਿ ਤੈਸੇ[7] ॥੯॥ ਕੁਛ ਦਮੋਦਰੀ ਹਰਖਤਿ ਹੋਈ।–ਨਰ ਗਨ ਵਿਖੈ ਕੁਸ਼ਲ ਰਹਿ ਜੋਈ। ਸੁਖ ਸੋਂ ਜਾਇ ਬਰਾਤੀ ਘਰਕੋ–। ਤਊ ਡਰਤਿ ਉਰ ਲਾਗਤਿ ਧਰਕੋ[8] ॥੧੦॥ ਮੁਖ ਕੁਮਲਾਇ ਸਸ਼ੰਕਤਿ ਹੋਈ। ਦਹਿਨ ਬਿਲੋਚਨ ਫਰਕਤਿ ਜੋਈ[9]। ਦਾਰੁਨ ਕਾਕ[10] ਸ਼ਬਦ ਕੋ ਕਰੈ। ਗ੍ਰਿੱਧਨਿ ਸਹਤ ਭੂਮਤਿ ਘਰ ਥਿਰੈ॥੧੧॥ਮਹਾਂ ਉਦਾਸ ਦਿਵਸ ਦਿਖਿਯੈਤੇ†।ਮਹਾਂ ਅਮੰਗਲ ਨਿਮਿਤ ਦ੍ਰਸੈਤੇ‡ । ਸਿਮਰਤਿ ਸਾਸੂ ਕੋ[11] ਤਿਹ ਸਮੈਂ ।–ਤਿਸ ਕੇ ਅਛਤ ਫਿਕਰ ਨਹਿੰ ਹਮੈਂ ॥ ੧੨ ॥ ਜਿਸਿ ਕੇ ਜੀਵਤਿ ਰਹੇ ਸੁਖਾਰੇ। ਨਿਜ ਦੁਖ ਕਿਸਿ ਕੇ ਨਿਕਟ ਉਚਾਰੋਂ।ਹੁਈ ਹੁਤੀ ਜੋ ਮੁਝ ਤੇ ਬੁਰੀ।ਸੁਨਿ ਕਰਿ ਜਗ ਗੁਰੁ ਛਿਮਾ ਨ ਕਰੀ ॥ ੧੩ ॥ ਕਿਮਿ ਬੀਤਹਿਗੀ ਬਨਾਹ ਮਝਾਰੇ।ਬੁਰੇ

---

[1]ਮੋੜੀ ਤੇ ਉਲਟਾਈ। [2]ਕਰੜੀ ਵਿਪਦਾ ਪੈਂਦੀ ਦਿੱਸਦੀ ਹੈ। [3]ਬਿਘਨ ਨੂੰ ਕਬੂਲ ਕਿਉਂ ਨਹੀਂ ਕਰਦੀ। [4](ਪਰ ਫੇਰ ਭੀ) ਕੁਛ ਫਲ (ਤੇਰੇ ਪਛੁਤਾਵੇ ਦਾ) ਵੰਗਾ ਜਾਣਿਆਂ ਜਾਂਦਾ ਹੈ। [5]ਸੁੱਖ ਵਰਤੇਗੀ। [6]ਧੜਕਾ। [7]ਸੱਜਾ ਨੇਤ੍ਰ ਫੁਰਕਦਾ ਹੈ। ਇਸਤ੍ਰੀ ਦੀ ਸਜੀ ਅੱਖ ਫਰਕਣੀ ਮਾੜਾ ਸ਼ਗਨ ਹੈ। [8]ਕਾਂ। [9]ਯਾਦ ਕਰਦੀ ਹੈ ਮਾਤਾ ਰੰਗਾ ਜੀ ਨੂੰ। *ਪਾ:–ਕਰ ਉਪਜਾਹ ਪਹੁੰਚ ਨਿਕੇਤ।
†ਕਵਿ ਜੀ ਬੁਰੇ ਸ਼ਗਨਾਂ ਦਾ ਝਾਕਾ ਏਨ੍ਹ ਰਹੇ ਹਨ। ‡ਪਾ:–ਸ਼ਿਵਾ ਬਮਤ ਪਾਵਕ ਲਖਿਯੈਤੇ।

ਸ਼ਗੁਨ ਸਭਿ ਜਾਹਿ ਨਿਹਾਰੇ। ਨਹਿੰ ਸਨਬੰਧੀ ਮੇਲਿ ਬੁਲਾਯੋ। ਬਹੁਰ ਕੂਪ ਕੇ ਸ੍ਰਾਪ ਅਲਾਯੋ–॥੧੪॥ਇੱਤਯਾਦਿਕ ਬਹੁ ਰਿਦੈ ਬਿਚਾਰਤਿ। ਉਰ ਦਮੋਦਰੀ ਚਿੰਤਾ ਆਰਤਿ। ਗੁਰੁ ਘਰ ਕੋ ਇਮਿ ਭਾ ਥਿਰਤਾਂਤਿ। ਰਚਯੋ ਕਸਾਹ ਕਰਿ ਤਸਾਰੀ ਦਾਂਤਿ[1]॥੧੫॥ ਅਬਿ ਸੁਣੀਯਹਿ ਜਿਮਿ ਪਰਯੋ ਬਿਗਾਰ।ਭਯੋ ਜੁੱਧ ਬਹੁ ਭਟਨਿ ਸੰਘਾਰਿ[2]। ਲਵਪੁਰਿ ਸ਼ਾਹਜਹਾਂ ਕਿਯ ਬਾਸਾ। ਅਨਗਨ ਚਮੂੰ ਧਰੀ ਚਹੁੰ ਪਾਸਾ ॥ ੧੬ ॥ ਪੈਦਲ ਬ੍ਰਿੰਦ ਕਰੇ ਬਹੁ ਡੇਰੇ।ਤਿਮਿ ਹਯ ਕੇ ਅਸੁਵਾਰਿ ਘਨੇਰੇ। ਗਨ ਮਤੰਗ ਚਿੰਘਾਰਤਿ ਖਰੇ। ਕੰਚਨ ਰਜਤ ਝੂਲ ਪਰਵਰੇ[3]॥੧੭॥ਚਹੁੰ ਦਿਸ਼ਿਨਿ ਕੋ ਧਨ ਗਨ ਆਵੈ।ਦੰਡ ਭਰੈਂ ਸਗਰੇ ਛਰਪਾਵੈਂ। ਅਵਨੀ ਤਲ ਮਹਿੰ[4] ਅਸ ਨਹਿ ਕੋਈ। ਲੋਹਾ ਲੇਹਿ ਸਮੁਖ ਹੁਇ ਜੋਈ[5] ॥੧੮॥ ਚੱਕ੍ਰਵਰਤਿ ਜਿਮਿ ਪ੍ਰਥਮ[6] ਮਹਾਨੇ।ਅਬਿ ਕਲਿ ਮਹਿੰ ਇਹ ਤਿਨਹੁੰ ਸਮਾਨੇ। ਦਸ ਹਜ਼ਾਰ ਤੋਪਾਂ ਜਿਹ ਸੰਗਿ। ਛੁਟਹਿੰ, ਸ਼ਕਤਿ ਜਿਨਿ ਦੇ ਗਿਰ ਭੰਗ[7] ॥ ੧੯ ॥ ਅਰਹਿੰ ਦੁਰਗ ਇਹੁ ਬਪੁਰੇ ਕਹਾਂ[8]। ਥਰਹਰ ਧਰ ਕੰਪਾਵਤਿ ਮਹਾਂ। ਅਰਧ ਲੱਛ[9] ਰਹਿੰ ਤਸਾਰ ਜਮੂਰੇ। ਰਣ ਮਹਿੰ ਰਿਪੁਨਿ ਪ੍ਰਹਾਰਹਿੰ ਦੂਰੇ[10] ॥ ੨੦ ॥ ਬਛ ਸਮਾਜ ਸੋਂ ਉਤਰਯੋ ਸ਼ਾਹੁ। ਸੇਵਹਿੰ ਸਭਿ ਛਿਤਿ ਕੇ ਨਰਨਾਹੁ। ਇਕ ਦਿਨ ਨਿਕਸਯੋ ਲਵਪੁਰਿ ਛੋਰਾ। ਕਰਿ ਕੈ ਸਦਨ ਸੁਧਾਸਰ ਓਰਾ॥੨੧॥ਕਾਨਨ[11] ਮਹਿੰ ਗਨ ਜੀਵਨਿ ਘਾਵੈ।ਸ੍ਵਾਨਨਿ-ਤੇ ਗਨ ਮ੍ਰਿਗਨਿ ਗਹਾਵੈ। ਕਰਤਿ ਅਖੇਰ ਆਧਿ ਮਗ ਆਵਾ। ਸ਼੍ਰਮਤਿ ਸ਼ਾਹੁ ਤਹਿੰ ਕੁਛ ਅਲਸਾਵਾ[12] ॥ ੨੨ ॥ ਕਰਯੋ ਨਿਵੇਸ ਨਿਸਾ ਬਿਸਰਾਮਾ। ਲਗੋ ਤਹਾਂ ਤੰਬੂ ਅਭਿਰਾਮਾ।ਬ੍ਰਿੰਦ ਬਾਹਨੀ ਉਮਡਤਿ ਆਈ।ਕਰਿ ਦੀਨਿਸਿ ਡੇਰਾ ਚਹੁੰ ਘਾਈ ॥ ੨੩ ॥ ਗਜ ਬਾਜੀ ਨੇ ਬਨ ਮਚਿ ਗੋਰਾ[13]। ਉਤਰਯੋ ਲਸ਼ਕਰ ਸ਼ਾਹੁ ਘਨੇਰਾ। ਗਨ ਉਮਰਾਵ ਚਮੂੰ ਜੁਤਿ ਆਇ। ਜੋ ਨਿਤ ਕਰਹਿੰ ਸਲਾਮਨਿ ਜਾਇ ॥੨੪॥ ਖਾਨ ਪਾਨ ਕਰਿ ਕੈ ਸਮੁਦਾਈ।ਸੁਪਤਿ ਜਥਾ ਸੁਖ ਰਾਤਿ ਥਿਤਾਈ।ਭਈ ਪ੍ਰਾਤ ਪਿਖਿ ਜਾਗਯੋ ਸ਼ਾਹੁ।ਕਰਨਿ ਅਖੇਰ ਚਹਿਤਿ ਚਿਤ ਮਾਂਹੁ ॥ ੨੫ ॥ ਗਨ ਚੋਤੇ ਅਰੁ ਸ੍ਵਾਨਿ ਬਿਸਾਲੇ। ਭੱਖਯਤਿ

[1]ਦਾਜ ਆਦਿ ਦੀ। [2]ਸੂਰਮੇਂ ਨਾਸ਼ਕ। [3]ਸੋਨੇ ਚਾਂਦੀ ਦੇ ਝੁੱਲਾਂ ਨਾਲ ਢੱਕੇ ਹੋਏ। [4](ਹਿੰਦ ਦੀ) ਸਾਰੀ ਧਰਤੀ ਤੇ। [5]ਤਲਵਾਰ ਲੈਕੇ ਸਾਹਮਣੇ ਹੋਵੇ (ਭਾਵ ਜੰਗ ਕਰੇ)। [6]ਜਿਵੇਂ ਪਹਿਲੇ ਚੱਕ੍ਰਵਰਤੀ (ਰਾਜੇ) ਹੁੰਦੇ ਸਨ। [7](ਜੋ ਤੋਪਾਂ) ਛੁੱਟਣ ਤਿਨ੍ਹਾਂ ਦੀ ਸ਼ਕਤੀ ਪਹਾੜ ਨੂੰ ਤੋੜ ਦੇਵੇ। [8]ਕਿਲੇ ਵਿਚਾਰੇ ਉਨ੍ਹਾਂ ਅੱਗੇ ਕੀ ਹਨ। [9]ਅੱਧਾ ਲੱਖ। [10]ਵੈਰੀਆਂ ਨੂੰ ਮਾਰਨ ਵਾਲੇ ਦੂਰੋਂ ਹੀ। [11]ਬਨ। [12]ਆਰਾਮ ਕੀਤਾ। [13]ਭਾਹ ਸੱਟਿਆ।

ਆਮਿਖ ਘ੍ਰਿਤ ਬਲ ਵਾਲੇ[1]। ਬਹਿਰੀ, ਬਾਜ, ਕੁਹੀ,ਬਹੁ ਸ਼ਿਕਰੇ। ਲਗਰ, ਝਗਰ, ਜੁਰਰੇ, ਖਗ ਪਕਰੇ[2]॥੨੬॥ਬਾਜ, ਜੁਹੀ ਲੀਨੇ ਗਨ ਆਯੋ।ਪਿਖਹਿ ਤਮਾਸ਼ਾ ਆਵਤਿ ਧਾਯੋ। ਨਿਕਟਿ ਸੁਧਾਸਰਿ ਪਹੁੰਚੇ ਆਇ। ਕੋਸ ਛਿਸਾਤ ਸੁ ਰਹਿਗੀ ਥਾਇੰ ॥੨੭॥ ਇਤਿ ਤੇ ਸਤਿਗੁਰੁ ਚਹਨੋ ਅਖੇਰੇ। ਬਲੀ ਤੁਰੰਗ ਮੰਗਾਯਹੁ ਨੇਰੇ। ਗਨ ਸੁਭਟਨਿ ਕੋ ਸੁਧਿ ਜਬਿ ਹੋਈ। ਭਏ ਤਮਾਰਿ ਤੁਰਨਿ ਸਭਿ ਕੋਈ ॥ ੨੮ ॥ ਹਯਨਿ ਜ਼ੀਨ ਪਾਏ ਤਤਕਾਲਾ। ਬਸਤ੍ਰ ਸ਼ਸਤ੍ਰ ਸਭਿ ਧਰੇ ਬਿਸਾਲਾ। ਚਢੇ ਤੁਰਤਿ ਸਤਿਗੁਰੁ ਢਿਗ ਆਏ। ਨਿਜ ਕੰਧਨਿ ਬੰਦੂਕ ਟਿਕਾਏ ॥੨੯॥ ਕਿਹ ਤੋਮਰ ਕਿਹ ਗਹੀ ਕਮਾਨ। ਇਸ ਪ੍ਰਕਾਰ ਹੋਏ ਸਵਧਾਨ। ਸਤਿਗੁਰ ਗਰੇ ਖੜਗ ਕੋ ਪਾਏ। ਧਰਿ ਤਰਕਸ਼ ਕਟ[3]ਕਸੀ ਸੁਹਾਏ॥੩੦॥ਕੰਧੇ ਧਨੁਖ ਕਠੋਰ ਕਰਾਲਾ[4]।ਭਏ ਤਮਾਰਿ ਸਤਿਗੁਰ ਤਤਕਾਲਾ। ਚੰਚਲ ਬਲੀ ਕੁਮੈਤ[5] ਸੁ ਬਾਜ। ਆਰੋਹੇ ਗਹਿ, ਕਰ ਧਰਿ ਬਾਜ[6] ॥੩੧॥ ਜੁਰਰੇ, ਕੁਹੀ, ਸ੍ਯਾਨ ਬਲਵੰਤੇ। ਮੀਰ ਸ਼ਿਕਾਰ ਸੰਗਿ ਗਮਨੰਤੇ। ਦੁਇ ਤ੍ਰੈ ਕੋਸ ਫਿਰੇ ਬਨ ਗਾਹਤਿ।ਹਨਿਬੇ ਸੂਕਰ,ਸਸੇ ਉਮਾਹਤਿ ॥੩੨॥ ਆਗਾ ਸ਼ਾਹ ਜਹਾਂ ਕੋ ਜਹਾਂ। ਸ਼੍ਰੀ ਹਰਿਗੋਵਿੰਦ ਗਮਨੇ ਤਹਾਂ। ਚਤੁਰ ਕੋਸ ਕੋ ਅੰਤਰ[7] ਰਹਨੋ। ਕਰਨੋ ਅਖੇਰ ਜਿਤਿਕ ਚਿਤ ਚਹਨੋ॥੩੩ ॥ਤੀਤਰ, ਲਵਾ[8], ਬਟੇਰ ਸੰਘਾਰੇ। ਸੂਕਰ,ਸਸੇ ਬਿਲੋਕਿ ਪ੍ਰਹਾਰੇ। ਹਯਨਿ ਪਲਾਵਤਿ ਪਾਛੇ ਪਰੈਂ। ਮ੍ਰਿਗਨ ਥਕਾਇ ਜਿਯਤਿ ਕੋ ਧਰੈਂ[9] ॥੩੪॥ ਇਤਿ ਉਤਿ ਫਿਰੇ ਧਵਾਵਹਿ ਘੋਰੇ। ਦੂਰਿ ਦੂਰਿ ਲਗਿ ਕਾਨਨਿ ਟੋਰੇ। ਸ਼੍ਰਮਤਿ ਭਏ ਸ਼੍ਰੀ ਹਰਿਗੋਵਿੰਦ। ਕਰੇ ਅਖੇਰ ਬ੍ਰਿੱਤਿ ਹਤਿ ਬ੍ਰਿੰਦ ॥੩੫॥ਬਿਧੀਏ ਸੋਂ ਬੋਲੇ [10]ਬਹੁ ਫਿਰੇ। ਅਧਿਕ ਤੁਰੰਗ ਧਵਾਵਨਿ ਕਰੇ। ਸ਼੍ਰਮਤਿ ਭਏ ਕਿਤਿ ਛਾਂਵ ਨਿਹਾਰਹੁ। ਉਤਰਹਿ ਤਹਾਂ ਸੁ ਸ਼੍ਰਮ ਨਿਰਵਾਰਹੁ[11] ॥ ੩੬ ॥ ਫਿਰੇ ਸਉਰ[12] ਦੂਰਿ ਲਗਿ ਹੋਰੇ। ਆਇ ਬਤਾਏ ਸਤਿਗੁਰੁ ਨੇਰੇ। [13]ਮਹਾਂਰਾਜ ਦ੍ਵੈ ਪੀਪਰ ਖਰੇ। ਗੁਮਟਾਲਾ ਹਦਿ ਤੇ ਬਹੁ ਪਰੇ ॥ ੩੭ ॥ ਤਿਨ ਕੀ ਭੀ ਕੁਛ ਸਘਨ ਨ ਛਾਯਾ।ਜਲ ਤਲਿ ਗਏ ਕਿਨਹੁ ਦੋਂ ਲਾਯਾ[14]।ਸੁਨਤਿਅਰਿੰਦਮ

[1]ਭਾਵ ਹੈ ਜੋ ਘਿਉ ਤੇ ਮਾਸ ਖਾ ਖਾ (ਕੇ ਪਲੇ ਹੋਏ ਸਨ)। [2]ਪੰਛੀ ਪਕੜਨ ਵਾਲੇ। [3]ਭੱਥੇ ਕਮਰ ਨਾਲ। [4]ਭੁਜਾਲਕ। [5]ਕਾਲੇਂ ਲਈ ਲਾਲ ਰੰਗ ਦਾ ਘੋੜਾ (ਇਹ ਘੋੜਾ ਮਜ਼ਬੂਤ ਬਹੁਤ ਹੁੰਦਾ ਹੈ)। [6](ਵਾਗਾਂ) ਫੜਕੇ ਚੜ੍ਹੇ ਤੇ ਹੱਥ ਤੇ ਬਾਜ ਧਰਿਆ। [7]ਫਰਕ, ਫਾਸਲਾ। [8]ਬਰੇਰ ਦੀ ਤਰ੍ਹਾਂ ਦਾ ਇਕ ਪੰਛੀ। [9]ਫੜ ਲੈਂਦੇ ਹਨ। [10]ਅਸਵਾਰ। [11]ਪੱਤੇ ਸੜ ਗਏ ਹਨ ਕਿਸੇ ਨੇ ਅੱਗ ਲਾਈ (ਜਾਪਦੀ) ਹੈ।

ਤਿਤੁ ਕੋ ਗਏ[1]। ਪਤਰੀ ਛਾਓ[2] ਹੇਰਿ ਉਤਰਏ ॥ ੩੮ ॥ ਊਪਰ ਬਸਤ੍ਰ ਡਾਰਿ ਕਿਧ ਛਾਧਾ। ਆਇ ਛਰਾਸ਼ਨਿ ਫਰਸ਼ ਬਨਾਧਾ। ਹਿਤ ਅਰਾਮ ਕਰਿਬੇ ਤਹਿੰ ਥਿਰੇ। ਲੈ ਕਰਿ ਨੀਰ ਚੁਰੇ ਗਨ ਕਰੇ[3] ॥੩੯॥ ਮੁਖ ਪੰਕਜ ਕੋ ਬਹੁਰ ਪਖਾਰਾ। ਮ੍ਰਿਦੁਲ ਪਦਨਿ ਪਰ ਜਲਿ ਕੋ ਛਾਰਾ। ਜੇਠ ਮਾਸ ਕੋ ਘਾਮ ਨਿਵਾਰੇ। ਬੈਠੇ ਸਤਿਗੁਰੁ ਸ਼੍ਰਮ ਨਿਰਵਾਰੇ ॥੪੦॥ ਦੂਰਿ ਦੂਰਿ ਛਾਧਾ ਅਵਿਲੋਕਿ। ਪਰੇ ਉਤੁਰਿ ਜੇ ਸੰਗੀ ਲੋਕ। ਹਧ ਬਾਂਧੇ ਡੋਰਿਨਿ ਕੇ ਸਾਥਿ। ਦੇਖਤਿ ਭਟ ਜਿਤ ਦਿਸ਼ ਥਿਤ ਨਾਥ ॥ ੪੧ ॥ ਇਤਿ ਸ਼੍ਰੀ ਹਰਿ ਗੋਬਿੰਦ ਗਤਿ[4] ਐਸੇ। ਹਿਤ ਬਿਸਰਾਮ ਛਾਂਵ ਮਹਿੰ ਬੈਸੇ। ਸ਼ਾਹ ਜਹਾਂ ਉਤਿ ਖੇਲਿ ਅਖੇਰੇ। ਕਾਨਨਿ ਕੇ ਹਤਿ ਜੀਵ ਘਨੇਰੇ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮਿ ਕਾਸੇ 'ਸ਼ਿਕਾਰ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅੰਸੁ ॥ ੩ ॥

੪. [ਬਾਜ਼ ਗੁਰੂ ਜੀ ਨੇ ਫੜਿਆ]।

ਦੋਹਰਾ ॥ ਖੇਲਤਿ ਅਧਿਕ ਸ਼ਿਕਾਰ ਕੋ ਸ਼ਾਹਜਹਾਂ ਬਨ ਮਾਂਹਿ। ਹਤਿ ਕਰਿ ਚਲਨੋ ਲਹੌਰ ਦਿਸ਼ਿ ਹਨੇ ਜੀਵ ਬਹੁ ਤਾਂਹਿ॥੧॥ ਚੌਪਈ ॥ ਬਾਜ ਵਲਾਇਤ ਕਿਸਿ ਤੇ ਆਧੋ। ਹਿਤ ਸੁਗ਼ਾਤ ਪਿਖਿ ਭਲੋ ਪਠਾਧੋ। ਲਖਿ ਆਛੋ ਹਿਤਿ ਪਿਖਨਿ ਤਮਾਸ਼ੇ। ਚਢਨੋ ਸ਼ਾਹੁ ਆਧੋ ਇਤ ਪਾਸੇ ॥੨॥ ਹਟਿ ਜਬਿ ਚਲਨੋ[5], ਬਿਹੰਗ ਸੁਰਕਾਬ[6]। ਨਿਕਸਿ ਉਡ੍ਯੋ ਪਿਖਿ ਸ਼ਾਹ ਅਜਾਬ[7]। ਨਿਜ ਕਰ ਤੇ ਤਬਿ ਬਾਜ ਚਲਾਧਹੁ। ਤੀਰ ਮਨਿੰਦ ਬਿਹੰਗ ਪਰ ਆਧਹੁ ॥੩॥ਹੁਤੋ ਅਘਾਧਹੁ ਕਰੀ ਨ ਚੋਟਿ[8]। ਬਾਜਿ ਕੁਮਤਿ ਨਰ ਮਹਿੰ ਇਹ ਖੋਟ। ਤ੍ਰਿਪਤਿ ਹੋਇ ਪੁਨ ਕਾਮ ਨ ਆਵੈਂ[9]। ਦਗ਼ਾ ਦੇਤਿ ਪ੍ਰਭੁ ਤੇ[10] ਫਿਰਿ ਜਾਵੈਂ ॥ ੪ ॥ ਦੇਖਤਿ ਰਹਨੋ ਸ਼ਾਹੁ ਬਹੁਤੇਰਾ। ਗਧੋ ਬਾਜ ਖਗ ਪਾਛੇ ਹੇਰਾ ਨਹਿੰ ਮਾਰਨੋ ਨਹਿੰ ਹਟਿ ਕਰਿ ਬੈਸੇ[11]। ਚਲਨੋ ਗਧੋ ਉਡਿ ਨਭ ਮਹਿੰ ਤੈਸੇ ॥੫॥ ਥਕਤਿ ਸ਼ਾਹੁ ਤਹਿੰ ਤੇ ਚਲਿ ਪਰਨੋ।ਲਵਪੁਰਿ ਓਰਿ ਪਧਾਨਾ ਕਰਨੋ।ਕੁਛਕ ਸਉਰਨਿ ਕੋ ਤਹਿੰ ਮੋਰਿ। 'ਮੀਰ ਸ਼ਿਕਾਰ ਜਾਹੁ ਲਿਹੁ ਟੋਰਿ' ॥੬॥ ਚਢਨੋ ਸ਼ਾਹੁ ਸੁਖ ਕੀ ਅਸੁਵਾਰੀ[12]। ਤੁਰਨਿ ਪਹੁੰਚਨੋ ਪੁਰੀ ਮਝਾਰੀ। ਮੀਰ

[1]ਸੁਣਕੇ ਵੈਰੀ ਨਾਸ਼ਕ (ਗੁਰੂ) ਜੀ ਉਸ ਤਰਫ ਨੂੰ ਗਏ। [2]ਪਤਲੀ ਛਾਂ। (ਅ) ਪੱਤਰਾਂ ਦੀ ਛਾਂ। [3]ਬਹੁਤੇ ਚੁਲੇ ਕੀਤੇ। [4]ਹਾਲ। [5](ਪਾਤਸ਼ਾਹ) ਜਦੋਂ ਮੁੜ ਚਲਿਆ। [6]ਚਕਵਾ [ਫਾ:, ਸੁਰਖਾਬ]। [7]ਅਨੋਖਾ, ਅਜੀਬ। [8](ਬਾਜ਼) ਹੱਜਿਆ ਹੋਇਆ ਸੀ (ਸੁਰਖਾਬ ਨੂੰ ਉਸ ਨੇ) ਮਾਰਿਆ ਨਾ। [9]ਬਾਜ ਤੇ ਮੂਰਖ ਪੁਰਸ਼ ਵਿਚ ਇਹ ਖੋਟ ਹੈ ਕਿ ਰੱਜੇ ਹੋਏ ਕੰਮ ਨਹੀਂ ਆਉਂਦੇ। [10]ਮਾਲਕ ਤੋਂ। [11]ਨਾਂ ਹੀ ਹੱਥ ਤੇ ਬੈਠਾ ਮੁੜਕੇ। [12]ਸੁਖ ਵਾਲੀ ਅਸਵਾਰੀ (ਪਾਲਕੀ ਉੱਤੇ)।

ਸ਼ਿਕਾਰਨਿ ਜੁਤਿ ਅਸਵਾਰ। ਆਵਤਿ ਪਾਛੇ ਬਾਜ ਨਿਹਾਰ[1]॥੭॥ਭ੍ਰਾਸਤਿ ਉਡਤਿ ਸੁਕਾਬ[2] ਅਗਾਰੀ। ਤਿਮ ਸਭਿ ਅਏ ਸ਼ੀਘ੍ਰਤਾ ਧਾਰੀ। ਉਡਤਿ ਉਡਤਿ ਆਏ ਚਲਿ ਤਹਾਂ। ਸ਼੍ਰੀ ਹਰਿਗੋਵਿੰਦ ਉਤਰੇ ਜਹਾਂ ॥ ੮ ॥ ਸਹਤ ਸੁਕਾਬ[3]ਬਾਜ਼ ਕੋ ਹੇਰੈ[3]। ਸੁਨਜੋ ਸੁਭਟ ਤੇ ਗੁਰੁ ਤਿਸਿ ਬੇਰੇ। ਅਪਨੋ ਬਾਜ਼ ਲੀਨਿ[4]ਉੜਲਾਏ। ਤਿਨਿ ਕੋ ਸਨਮੁਖ ਦਿਯੋ ਚਲਾਏ[5]॥੯॥ਗਹਿ ਸੁਕਾਬ ਕੋ ਤੁਰਤਿ ਦਬਾਏ। ਦੋਨਹੁੰ ਬਾਜ਼ ਉਤਰਿ ਛਿਤਿ[6] ਆਏ। ਆਇਸੁ ਪਾਇ ਧਾਇ ਸਿਖ ਗਏ। ਜੁਗ ਬਾਜ਼ਨਿ ਕੋ ਪਕਰਤਿ ਭਏ ॥ ੧੦ ॥ ਲੈ ਤੁਰਨਿ ਹੀ ਆਏ ਤੀਰ। ਬਲੀ ਬਿਲੋਕਿ ਬਾਜ਼ ਬਰੁ ਬੀਰੁ। ਭਏ ਪ੍ਰਸੰਨ ਕਹਯੋ ਤਿਸ ਕਾਲ। 'ਸਾਧ ਸਾਧ ਸਿਖ ਭਯੋ ਨਿਹਾਲ' ॥ ੧੧ ॥ ਲੈ ਕਰਿ ਅਪਨੇ ਹਾਥ ਬਿਠਾਯਹੁ।ਆਛੇ ਹੇਰਤਿ ਚਿਤ ਬਿਰਮਾਯਹੁ।'ਨਿਪਜਜੋ ਕਿਸੂ ਬਲਾਇਤ ਮਾਂਹੂ। ਅਪਰ ਨ ਕਿਸਿ ਕੋ ਅਸ ਬਿਨੁ ਸ਼ਾਹੂੰ' ॥ ੧੨ ॥ ਅਬਿ ਹਮ ਰਾਖਹਿ ਦੋਂ ਤਿਸਿ ਨਾਂਹੀ। ਅਪਰ ਘਨੇ ਰਾਖਤਿ ਸੋ ਪਾਹੀ। ਹਮਰੋ ਬਾਜਿ ਪ੍ਰਥਮ ਤਿਸਿ ਲੀਨੋ। ਪੁਨ ਸ਼੍ਰੀ ਨਾਨਕ ਹਮ ਕੋ ਦੀਨੋ ॥ ੧੩ ॥ ਸੋ ਪਲਟੋ ਤਿਸਿ ਕੇ ਸਿਰ ਰਹਜੋ। ਉਤਰਹਿ ਅਬਹਿ ਬਾਜ਼ ਹਮ ਗਹਜੋ'। ਇਮ ਦਿਢਤਾ ਕਰਿ ਸਤਿਗੁਰੁ ਥਿਰੇ। ਬਾਰਿ ਬਾਰਿ ਅਵਿਲੋਕਨਿ ਕਰੇ ॥ ੧੪ ॥ ਬਾਰਿ ਬਾਰਿ ਬਹੁ ਕਰਹਿੰ ਸਰਾਹਨਿ। ਮਨਹੁੰ ਪ੍ਰਤੀਖਤਿ ਪੁਰਵੀ ਚਾਹਨਿ[7]। ਮੀਰ ਸ਼ਿਕਾਰ ਸੰਗਿ ਅਸਵਾਰ। ਹਯਨਿ ਧਵਾਇ ਸ਼ੀਘ੍ਰਤਾ ਧਾਰਿ ॥ ੧੫ ॥ ਆਏ* ਖੋਜਤਿ ਚਮੂੰ ਨਿਹਾਰੀ। ਬੂਝਜੋ 'ਉਤਰਜੋ ਕੌਨ ਅਗਾਰੀ ?'। ਭਟਨਿ ਬਤਾਇ 'ਸਾਚ ਪਤਿਸ਼ਾਹੁ। ਸ਼੍ਰੀ ਹਰਿ ਗੋਵਿੰਦ ਦੁਸ਼ਟਨਿ ਦਾਹੁ' ॥ ੧੬ ॥ ਸੁਨਿ ਕਰਿ ਜਰੇ, ਜਰੇ ਨਹਿੰ ਜਾਇ।–ਅਪਰ ਕੌਨ ਪਤਿਸ਼ਾਹ ਕਹਾਇ–। ਤੁਰਕ ਮੂਢ ਤਬਿ ਚਲਿ ਕਰਿ ਆਏ। ਡੀਲ ਬਿਲੰਦ ਗੁਰੁ ਦਰਸਾਏ ॥੧੭॥ ਬਾਜ਼ ਸ਼ਾਹੁ ਕੋ ਹਾਥ ਬਿਠਾਯੋ। ਤੁਰਕਨਿ ਦੇਖਤਿ ਬਾਕ ਅਲਾਯੋ।'ਇਹ ਤੋਂ ਆਯਹੁ ਬਾਜ਼ ਹਮਾਰੋ। ਤੁਮ ਗਹਿ ਲੀਨਿ

---

[1]ਬਾਜ਼ ਨੂੰ ਲੱਭਦੇ। [2]ਸੁਰਖ਼ਾਬ। [3](ਗੁਰੂ ਜੀ ਨੇ) ਡਿੱਠਾ। [4]ਲੀਤਾ (ਗੁਰੂ ਜੀ ਨੇ)। [5](ਉਨ੍ਹਾਂ) ਉਸ ਸੁਰਖਾਬ ਤੇ ਬਾਜ਼ ਦੇ ਅੱਗਿਓਂ ਦੀ ਆਪਣਾ ਬਾਜ਼ ਛੱਡ ਦਿੱਤਾ। [6]ਧਰਤੀ ਤੇ। [7]ਸ਼ਾਹ ਤੋਂ ਬਿਨਾਂ ਹੋਰ ਕਿਸੇ ਦਾ ਔਸਾ ਨਹੀਂ।[8]ਪਹਿਲੇ ਹੀ ਚਾਹ ਕਰਕੇ ਮਾਨੋ ਉਡੀਕਦੇ ਸਨ (ਗੁਰੂ ਜੀ)।

*ਬਾਜ਼ ਫੜੇ ਜਾਣ ਦੇ ਮਗਰੋਂ ਏਹ ਲੋਕ ਪਹੁੰਚੇ ਹਨ, ਇਹ ਗੱਲ ਅਗਲੇ ਅੰਸੂ ਦੇ ਅੰਕ ੫ ਤੋਂ ਨਿਰੀਏਹ ਹੋ ਜਾਂਦੀ ਹੈ:–ਕਿਤਿਕ ਵੇਰ ਪਾਛੇ ਹਮ ਗਏ।

ਹਾਥ ਜਿਸਿ ਧਾਰੋ'॥੧੮॥ ਮੀਰ ਸ਼ਿਕਾਰਨਿ ਤੇ ਸੁਨਿ ਕਹੈ। 'ਕੌ ਤੁਮ, ਬਾਜ਼ ਕੌਨ ਕੋ ਅਹੈ ?। ਹਮ ਕਿਸਿ ਢਿਗ ਲੈਬੇ ਨਹਿੰ ਗਏ। ਬੈਠੇ ਇਹਾਂ ਉਡ੍ਡਤਿ ਗਹਿ ਲਏ ॥੧੯॥ ਤੁਮਰੇ ਹਾਥਨਿ ਤੇ ਨਹਿੰ ਛੀਨਾ। ਸੰਗਿ ਬਾਜ਼ ਕੋ ਕੋ ਨਹਿੰ ਚੀਨਾ[1]। ਕ੍ਰਮਤਿ ਕ੍ਰਮਤਿ ਕਿਤ ਤੇ ਇਹ ਆਯੋ। ਬਡੇ ਜਤਨ ਤੇ ਅਬਿ ਪਕਰਾਯੋ' ॥੨੦॥ ਮੀਰ ਸ਼ਿਕਾਰਨ ਉਰ ਹੰਕਾਰ। ਸੁਨਿ ਗੁਰੁ ਤੇ ਬੋਲੇ ਰਿਸਿ ਧਾਰਿ। 'ਸ਼ਾਹੁਜਹਾਂ ਸਕਿ ਆਲਮ ਸ਼ਾਹੂ[2]। ਜਿਸਿ ਕੋ ਮਹਾਂ ਤੇਜ ਜਗ ਮਾਂਹੂ ॥੨੧॥ ਜਿਸਿ ਆਗੈ ਸਕਿ ਦੇਸ਼ ਨ੍ਰਿਪਾਲਾ। ਝੁਕਤਿ ਸਦਾ ਗਨ ਝੁਸਤਿ ਬਿਸਾਲਾ। ਨਹਿੰ ਮਵਾਸ ਕਿਤਹੂੰ ਥਲ ਛੋਰਾ। ਸਭਿਹਿਨਿ ਪਰਿ ਕ੍ਰਰਿ ਅਪਨੋ ਜੋਰਾ[3] ॥੨੨॥ ਤਿਸ ਕੋ ਤੁਮ ਜਾਨਤਿ ਕੈ ਨਾਂਹੀ ?ਹਮ ਚਾਕਰ ਹੈਂ ਤਿਸਿ ਕੇ ਪਾਹੀ। ਖੇਲਤਿ ਇਤ ਅਖੇਰ ਸੋ ਆਵਾ। ਖਗ ਪਰਿ ਤ੍ਰਿਪਤਯੋ ਬਾਜ਼ ਚਲਾਵਾ ॥ ੨੩ ॥ ਕਰੀ ਨ ਚੋਟ ਇਤਹਿ ਚਲਿ ਆਯੋ। ਜਬਹਿ ਸ਼ਾਹ ਕੋ ਨਹੀਂ ਦਿਖਾਯੋ। ਲਵਪੁਰਿ ਕੋ ਗਮਨਯੋ ਸਹਿਸਾਈ। ਹਮ ਆਏ ਦੇਖਤਿ ਪਿਛਵਾਈ ॥ ੨੪ ॥ ਤੁਮ ਨੇ ਆਗੇ ਹੀ ਗਹਿ ਲੀਨੋ। ਹਾਥ ਬਿਠਾਇ ਆਪਨੋ ਕੀਨੋ। ਦਿਹੁ ਝੂਰਨਿ ਨਹਿੰ ਕਰਿਹੁ ਬਿਗਾਰੇ। ਸੁਨਹਿ ਸ਼ਾਹੁ ਬਹੁ ਰਿਸ ਕੋ ਧਾਰੇ' ॥੨੫॥ ਪੁਨ ਗੁਰੁ ਕਹਯੋ 'ਸ਼ਾਹੁਕੋ ਜਾਨਹਿੰ। ਤੂੰ ਤਿਸਿ ਚਾਕਰ ਸੋਪਿ ਪਛਾਨਹਿੰ। ਹਮਹਿੰ ਬਾਜ਼ ਕਾਨਨ ਤੇ ਪਾਵਾ। ਨਹੀਂ ਚਲਹਿ ਅਬਿ ਤੁਮਰੋ ਦਾਵਾ[4] ॥੨੬॥ ਭ੍ਰਰਤਿ ਸ਼ਾਹੁ ਤੇ ਦੇਂ ਹਮ ਨਾਂਹੀ*।

[1](ਤੁਸਾਂ ਵਿਚੋਂ) ਬਾਜ਼ ਦੇ ਨਾਲ ਅਸਾਂ ਕਿਸੇ ਨੂੰ ਨਹੀਂ ਡਿੱਠਾ। [2]ਸਾਰੀ ਦੁਨੀਆਂ ਦਾ ਪਾਤਸ਼ਾਹ ਹੈ। [3]ਅਪਨਾ ਜ਼ੋਰ ਸਭ ਤੇ ਕਰ ਲਿਆ ਹੈ। [4]ਹੱਕ। *ਸ਼੍ਰੀ ਗੁਰ ਪ੍ਰਤਾਪ ਸੂਰਜ ਵਿਚ ਮੁਖ਼ਲਸਖ਼ਾਂ ਦੇ ਜੰਗ ਦੀ ਤ੍ਰੀਕ ਨਹੀਂ ਦਿੱਤੀ ਪਰ ਬੀਬੀ ਵੀਰੋ ਦੇ ਵਿਆਹ ਦੇ ਦਿਤੇ ਸੰਮਤ ਤੋਂ ੧੬੭੯ (੧੬੨੨ ਈ:) ਸਹੀ ਹੋ ਜਾਂਦੀ ਹੈ (ਦੇਖੋ ਅੰਸੂ ੧੮ ਅੰਕ ੩੧) ਤਦੋਂ ਜਹਾਂਗੀਰ ਜੀਉਂਦਾ ਸੀ, ਤ੍ਰਾਰੀਖ਼ ਖ਼ਾਲਸਾ ਨੇ ਸੰ: ੧੬੮੫ ਬਿ: (੧੬੨੮ ਈ:) ਦਿੱਤਾ ਹੈ, ਜੋ ਇਹੋ ਸੰਮਤ ਇਸ ਜੁੱਧ ਦਾ ਸਹੀ ਹੋਵੇ ਤਾਂ ਸ਼ਾਹਜਹਾਂ ਤਦੋਂ ਲਾਹੌਰ ਨਹੀਂ ਸੀ। ਜਹਾਂਗੀਰ ਦੇ ਮਰਨ ਵੇਲੇ (੧੬੨੭ ਈ: ਅਕਤੂਬਰ) ਸ਼ਾਹਜਹਾਂ ਦੱਖਣ ਵਿਚ ਸੀ, ਤੇ ਜਨਵਰੀ ੧੬੨੮ ਈ: ਵਿਚ ਉਹ ਆਗਰੇ ਆਕੇ ਤਖ਼ਤ ਤੇ ਬੈਠਾ ਆਮ ਇਤਿਹਾਸਕਾਰਾਂ ਨੇ ਦੱਸਿਆ ਹੈ, ਤੇ ਆਗਰੇ ਰਿਹਾ ਹੈ। ਅਕਤੂਬਰ ੧੬੨੯ ਵਿਚ ਸ਼ਾਹ ਜਹਾਨ ਦਖਣ ਖਾਨ ਜਹਾਨ ਤੇ ਚੜ੍ਹ ਕੇ ਗਿਆ ਹੈ। ਸੋ ਸ਼ਾਹ ਜਹਾਨ ਇਨ੍ਹੀਂ ਦਿਨੀਂ ਲਾਹੌਰ ਨਹੀਂ ਸੀ। ਮੁਖ਼ਲਸਖ਼ਾਂ ਕੋਈ ਮੁਗ਼ਲ ਵਡਕਾ ਸੀ, ਜਿਸ ਨਾਲ ਇਹ ਜੰਗ ਹੋਇਆ ਹੈ। ਕਿਸੇ ਰਾਕਮ, ਤੁੱਲਕੇਦਾਰ ਯਾ ਮੁਗ਼ਲ ਵਡਕੇ ਦਾ ਜੁੱਧ ਪਾਤਸ਼ਾਹੀ ਜੁੱਧ ਆਮ ਲੋਕਾਂ ਵਿਚ ਸਮਝਿਆ ਜਾਣਾ ਮਾਮੂਲੀ ਗੱਲ ਹੈ। ਇਤਿ: ਗੁਰੂ ਖ਼ਾ: (ਹਿੰਦੀ) ਨੇ ਮੁਖ਼ਲਸਖ਼ਾਂ ਨੂੰ ਸੂਬਾ ਲਾਹੌਰ ਦਾ ਨਾਇਬ ਲਿਖਿਆ ਹੈ। ਬਾਜ਼ ਅਪਣੇ ਆਪ ਵਿਚ ਜੁੱਧ ਦਾ

[ਵਰਕੀ ਦੂਜ ਦੇਖੋ ਅਗਲੇ ਪੰਨੇ ਦੇ ਹੇਠ]

ਗਹਨੋ ਜਤਨ ਤੇ ਰਾਖਹਿਂ ਪਾਹੀ। ਜਾਇ ਪੁਕਾਰਹੁ ਤਾਂਹਿ ਅਗਾਰੀ। ਜਿਸ ਕੋ ਬਕਤਿ ਜੋਰ ਤੁਮ ਭਾਰੀ[1]॥ ੨੭॥ ਤੁਰਕ ਸਊਰ ਕੁਪੇ ਕਹਿ ਬੈਨਾ। 'ਪਾਤਸ਼ਾਹ ਕੋ ਤੁਮ ਡਰੁ* ਹੈ ਨਾ।ਤਰੈ ਭਨਾਵਨਿ ਕੋ ਤਿਹ ਥਾਸਾ[2]। ਕਨੋਂ, ਸਾਚੋ ਪਿਖਿ ਚਹੈਂ ਤਮਾਸ਼ਾ[3]॥੨੮॥ਭੰਗ ਖਾਇ ਬੋਲਤਿ ਬਿਨੁ ਜਾਨੇ[4]। ਤਿਮ ਸੁਭਾਉ ਰਾਵਰ ਕੋ ਜਾਨੇ। ਚਮੂੰ ਹਜ਼ਾਰੋਂ ਜਿਨਿ ਕੇ ਪਾਸ। ਸੋ ਕਰ ਜੋਰਤਿ ਧਰਿ ਉਰ ਤ੍ਰਾਸ॥ ੨੯॥ ਕਹੈ[5] ਨ ਦੇਤਿ ਸ਼ਾਹੁ ਕੋ ਬਾਜ਼। ਬਚਹੁ ਕਹਾਂ ਕਿਤ ਜਾਵਹੁ ਭਾਜਿ ?। ਆਇ ਸੈਨਿ ਜਬਿ ਘਾਲਹਿ ਜ਼ੋਰ। ਲਰਹਿ ਕੌਨ ਤਬਿ ਤੁਮਰੀ ਓਰਿ॥ ੩੦॥ ਸਹਤ ਬਾਜ਼ ਕੋ ਗਹਿ ਲੇ ਜਾਹਿਂ। ਕਨੋਂ ਨ ਡਰਹੁ ਤੁਮ ਲਖਿ ਮਨ ਮਾਂਹਿ'।ਸੁਨਿਤਿ ਰਿਸੋ ਗੁਰੁਬਾਕਉਚਾਰਾ'ਗੀਦੀ[6]! ਕਮਾ ਤੁਮ ਝਗਰੋ ਡਾਰਾ॥ ੩੧॥ ਜਾਹੁ ਭਲੇ ਲੈ ਕੈ ਹਥਿਆਰ। ਕਨੋਂ ਤੁਮ ਚਾਹਤਿ ਖੈਬੇ ਮਾਰਿ। ਸ਼ਾਹੁ ਬਾਜ਼ ਹਮ ਲੇਵਨਿ ਹਾਰੇ। ਬਨਹੁ ਪੁਕਾਰੂ ਜਾਇ ਅਗਾਰੇ॥੩੨॥ ਸੋ ਜਿਮਿ ਕਹੈ ਕਰਹੁ ਸੋ ਕਾਰੀ। ਇਹਾਂ ਨ ਕੀਜਹਿ ਕੁਛ ਤਕਰਾਰੀ। ਜੋ ਪਤਿ ਚਾਹਤਿ ਛੋਰਿ ਸਿਧਾਵੈ। ਨਾਹਕ ਅਪਨੇ

---

[1]ਜਿਸ ਦਾ ਜ਼ੋਰ ਭਾਰੀ ਤੁਸੀਂ ਕਹਿਦੇ ਹੋ। [2]ਉਸ ਦੀਆਂ ਤਣਾਵਾਂ ਹੇਠ(ਭਾਵ ਨੇੜੇ) (ਤੇਰਾ) ਵਾਸਾ ਹੈ। [3]ਕਿਉਂ ਸੱਚੀ ਮੁਚੀ ਤਮਾਸ਼ਾ ਵੇਖਣਾ ਚਾਹੁਨਾ ਹੈਂ ? [4](ਕੋਈ) ਭੰਗ ਖਾ ਕੇ ਜਿ ਸਮਝੀ ਨਾਲ ਜਿਵੇਂ ਬੋਲਦਾ ਹੈ। [5](ਸਾਡੇ) ਕਿਹਾਂ ਤੇ। (ਅ) ਕਹਿੰਦੇ ਹੋ ਕਿ ਨਹੀਂ.....। [6]ਦੁਜ਼ਦਿਲੋ, ਕਾਇਰੋ। [ਫਾ:—ਗੀਦੀ]। *ਇਹ ਓ ਕਾਨੂਨਾ ਡਰ ਦੇ ਰਹੇ ਹਨ।

[ਪਿਛਲੇ ਪੰਨੇ ਦੀ ਬਾਕੀ ਟੂਕ]

ਕਾਰਨ ਨਹੀਂ ਪਰ ਸ੍ਰੀ ਸਤਿਕਾਰ ਤੇ ਸ੍ਰੀ ਰੱਖਜਾ ਦਾ ਅਸੂਲ ਕਾਰਣ ਹੈ। ਅੰਕ ੧੩ ਵਿੱਚ ਦਸਦੇ ਹਨ 'ਹਮਰੋ ਬਾਜ਼ਿ ਪ੍ਰਥਮ ਤਿਸ ਲੀਨੋ', ਦੂਸਰੇ ਬਨ ਵਿਚੋਂ ਖੁੱਲ੍ਹੇ ਪੰਛੀ ਨੂੰ ਫੜ ਲੈਣਾ ਸ਼ਿਕਾਰ ਦੇ ਤਦੋਂ ਦੇ ਤ੍ਰੀਕਿਆਂ ਵਿਚ ਫੜਨ ਵਾਲੇ ਦਾ ਹੋ ਜਾਂਦਾ ਸੀ। 'ਹਮਹਿਂ ਬਾਜ਼ ਕਾਨਨ ਤੇ ਪਾਵਾ। ਨਹੀਂ ਚਲਹਿ ਅਬਿ ਤੁਮਰੋ ਦਾਵਾ।' (ਅੰ: ੨੬)। ਤੀਸਰੇ ਬਾਜ਼ ਵਾਲਿਆਂ ਸਜਨਾਈ ਨਾਲ ਨਹੀਂ ਮੰਗ ਕੀਤੀ, ਪਰ ਭੈ ਦਿਖਾ ਕੇ ਤੇ ਫੇਰ ਝੂਠ ਬੋਲ ਕੇ ਤੋਂ ਪਾਤਸ਼ਾਹੀ ਹੋਅਬ ਪਾਇਆ ਹੈ, ਕਿ ਬਾਜ਼ ਪਾਤਸ਼ਾਹ ਦਾ ਹੈ ਜੋ ਡਰ ਕੇ ਦੇ ਦੇਣਗੇ, ਜਿਸ ਪਰ ਗੁਰੂ ਜੀ ਕਹਿਦੇ ਹਨ 'ਡਰਤ ਸ਼ਾਹੁ ਤੇ ਦੇ ਹਮ ਨਾਂਹੀ' (ਅੰਕ ੨੭)। ਇੱਥੇ ਹੁਣ ਮਾਮਲਾ ਬਾਜ਼ ਦਾ ਨਹੀਂ ਪਰ ਅਸੂਲ ਦਾ ਹੋ ਗਿਆ ਹੈ। ਬਾਕੀ ਪ੍ਰਜਾ ਸਾਰੀ ਦਬੇਲ ਹੋ ਚਕੀ ਹੈ, ਤੁਰਕਾਂ ਦੇ ਡਰ ਤੋਂ ਦੱਬ ਜਾਂਦੀ ਹੈ, ਪਰ ਸਤਿਗੁਰ ਜੀ ਜੋ ਪ੍ਰਜਾ ਵਿੱਚ ਜਾਨ ਭਰਨੀ ਚਾਹੁੰਦੇ ਹਨ, ਹੁਣ ਅਸੂਲ ਤੇ ਅੜਕੇ ਨਿਰਭੈਤਾ ਦਾ ਸਬਕ ਸਿਖਾਉਣ ਲੱਗੇ ਹਨ ਤੇ ਆਪਣੀ ਉੱਮਤ ਤੋਂ ਮੌਤ ਦਾ ਭੈ ਦੂਰ ਕਰ ਕੇ ਸੱਚ ਤੇ ਪਹਿਰਾ ਦੇਣ ਦੀ ਜਾਚ ਸਿਖਾਲਣ ਲੱਗੇ ਹਨ,ਚਾਹੇ ਅਸੂਲ ਦੀ ਦ੍ਰਿੜਤਾ ਵਿਚ ਜਾਨ ਦੇਣੀ ਪਵੇ।

ਸ਼ਸਤ੍ਰ ਛਿਨਾਵੋ'॥੩੩॥ਸੁਨਿ ਰਿਸਿ ਦੇਖਿ ਸਿੱਖ ਸਵਧਾਨ।ਬਿਧੀਏ ਆਦਿਕ ਜੇ ਬਲਵਾਨ। ਕਹੋ ਕਠੋਰ ਜੋਰ ਭਰਿ ਬੈਨਾ[1]। 'ਕਿਮਿ ਮੂਢਹੁ ਬੋਲਹੁ ਤੁਮ ਭੈ ਨਾ॥੩੪॥ਹੋਹਿ ਨ ਅਸ,ਰਹੋ ਸ਼ਾਹੁ ਕਿਥਾਈਂ[2]।ਤੁਮ ਅਪਨੇ ਦਿਹੁ ਪ੍ਰਾਨ ਗਵਾਈ'। ਕਿਤਿਕ ਸਿੱਖ ਗਹਿ ਖੜਗ ਰੁ ਢਾਲੇ। ਕੁਪੇ ਸਊਰਨਿ ਕੀ ਦਿਸ਼ ਚਾਲੇ ॥ ੩੫ ॥ 'ਬਾਜ਼ ਸੰਗਿ ਲਿਹੁ ਇਨਿ ਹਥਿਆਰ[3]। ਭਾਗਹਿੰ ਬਪੁਰੇ ਕਰਹਿੰ ਪੁਕਾਰ'। ਮਾਰ ਬਕਾਰਾ[4] ਸੁਭਟਨਿ ਕਰਨੋ। ਪਿਖਿ ਸਭਿ ਦਿਸ਼ਿ ਤੁਰਕਨਿ ਮਨ ਡਰਨੋ ॥ ੩੬ ॥–ਗਹਿ ਨਹਿੰ ਲੇਹਿੰ–ਪਿਛਾਰੀ ਮੁਰੇ। ਹੁਇ ਨਿਰਾਸ ਗਮਨੇ ਲਵਪੁਰੇ। ਬਿਸਮਿ ਬਿਸੂਰਤਿ ਮੂਰਖ ਮਾਨੀ। 'ਇਹ ਕਯਾ ਭਈ ਜਾਇ ਨਹਿੰ ਜਾਨੀ ॥ ੩੭ ॥ ਨਿਕਟਿ ਸ਼ਾਹੁ ਕੋ ਲੂਟਿ ਮਚਾਈ। ਨਹੀਂ ਤ੍ਰਾਸ ਰੰਚਕ ਉਪਜਾਈ। ਖ਼ੁਦ ਹਜ਼ਰਤ ਕੋ ਬਾਜ਼ ਅਛੇਰਾ। ਜਿਸਹਿ ਦੇਖਿ ਕਰਿ ਮੁਦਤਿ ਬਡੇਰਾ ॥ ੩੮ ॥ ਮਨ ਭਾਵਤਿ ਵਸਤੁਨਿ ਕੋ ਦੇਖਹਿ[5]। ਇਹ ਛੀਨਹਿੰ ਕਰ ਓਜ ਵਿਸ਼ੇਖਹਿ। ਜੇ ਕਰਿ ਬਾਜ਼ ਸਹਤ ਗਹਿਵਾਵਹਿੰ। ਤੌ ਪਲਟੌ[6] ਅਪਨੋ ਹਮ ਪਾਵਹਿੰ'॥੩੯॥ਕਰਤਿ ਉਤਾਇਲ ਤੁਰੰਗ ਧਵਾਏ। ਚਲੇ ਗਏ ਨਹਿੰ ਕਹੂੰ ਟਿਕਾਏ। ਲਵਪੁਰਿ ਬਿਖੈ ਪ੍ਰਵੇਸ਼ਨ ਭਏ। ਚਹਤਿ ਪੁਕਾਰ ਕਰਨਿ ਕੋ ਗਏ ॥ ੪੦ ॥ ਇਤਿ ਸ਼੍ਰੀ ਸਤਿਗੁਰੁ ਤੁਰੰਗ ਅਰੂੜੇ। ਕਰ ਪਰ ਥਿਰ ਕਰਿ ਬਾਜ਼ ਸੁ ਰੂੜੇ। ਚਲਤਿ ਨਿਹਾਰਤਿ ਗੁਨ ਤ੍ਰਿਸਿ ਪਰਖਤਿ। ਲਖਹਿੰ ਦੁਲਭ, ਬਹੁਮੋਲਾ, ਹਰਖਤਿ ॥ ੪੧ ॥ ਬੂਝਹਿੰ ਅਪਨੇ ਮੀਰ ਸ਼ਿਕਾਰਨਿ।'ਅਸ ਆਗੇ ਤੁਮ ਕਰਨੋ ਨਿਹਾਰਨਿ ?'। ਹਾਥ ਜੋਰਿ ਸੋ ਕਹਤਿ ਬਨਾਈ।'ਇਨਹੁੰ ਬੀਚ ਹਮ ਬੈਸ ਥਿਤਾਈ॥੪੨॥ ਬਹੁਤੇ ਬਾਜ਼ ਬਿਲੋਕਨਿ ਕਰੇ। ਪਿਖਨੋ ਨ ਕੋ ਇਸਿ ਕੀ ਸਮਸਰੇ। ਕਿਸਿ ਹੂੰ ਤੇ ਹਮ ਸੁਨਨੋ ਅਗਾਰੀ।–ਸ਼ਾਹੁ ਬਿਲਾਇਤਿ ਕਿਸਿ ਕੋ ਭਾਰੀ ॥ ੪੩॥ ਸ਼ਾਹੁਜਹਾਂ ਹਿਤ ਪਠੀ ਸੁਸ਼ਾਤ । ਬਾਜੀ[7] ਬਾਜ਼ ਰੁਚਿਰ ਅਵਿਦਾਤਿ। ਦਿਖਿਯਤਿ ਨਹਿੰ ਇਸਿ ਦੇਸ਼ ਮਝਾਰੀ।ਨਹਿੰ ਪਾਵਤਿ ਖਰਚੇ ਧਨ ਭਾਰੀ–॥ ੪੪॥ ਸੋ ਇਹ ਬਾਜ਼ ਆਪਕੇ ਲਾਯਕ। ਪ੍ਰਾਪਤਿ ਹੋਯਹੁ ਸਹਜਿ ਸੁਭਾਯਕ

---

[1]ਜ਼ੋਰ ਭਰੇ ਬਚਨ, ਭਾਵ ਗੁੱਸੇ ਦੇ ਬਚਨ । [2]ਪਾਤਸ਼ਾਹ ਤਾਂ ਕਿਤੇ (ਬੈਠਾ) ਰਹੇ। [3]ਇਨ੍ਹਾਂ ਦੇ ਹਥਿਆਰ ਵੀ । [4]ਡਰ ਦਾਬੇ ਦੇ ਲਫਜ਼ ਕਹਿਣੇ । [5]ਜੇ ਕੋਈ (ਹੋਰ) ਮਨ ਭਾਂਵਦੀ (ਸੁਹਣੀ) ਚੀਜ਼ ਵੇਖਣ ਗੇ ਤਾਂ । [6]ਬਦਲੇ । [7]ਅਰਬੀ ਵਿੱਚ 'ਬਾਜ਼ੀ' ਪਦ ਦਾ ਅਰਥ 'ਬਾਜ਼' ਹੀ ਹੈ । (ਅ) ਹਿੰਦੀ ਵਿੱਚ ਬਾਜੀ=ਘੋੜਾ । [ਸੰਸਃ ਵਾਜਿਨ੍]।

। ਕਰਨਿ ਅਪਨਿਪੌ ਸਫਲ ਬਿਚਾਰਾ।–ਅਦਭੁਤ ਰਚਨੋ ਮੋਹਿ ਕਰਤਾਰਾ ॥੪੫॥ ਗੁਰੁ ਕੇ ਕਾਰਜ ਮਹਿੰ ਜਬਿ ਆਵੈਂ। ਹੋਨਿ ਸਫਲਤਾ ਤਤਛਿਨ ਪਾਵੈਂ–। ਇਮਿ ਬਿਚਾਰ ਆਯਹੁ ਤੁਮ ਪਾਸਾ। ਪਿਖਹੁ ਗ਼ਰੀਬ ਨਿਵਾਜ ਤਮਾਸ਼ਾ' ॥ ੪੬ ॥ ਕਹਤਿ ਸੁਨਤਿ ਨਿਜ ਪੁਰਿ ਗੁਰੁ ਆਏ। ਹਯ ਉਤਰੇ ਨਿਜ ਮਹਿਲ ਸਿਧਾਏ। ਗਨ ਸੁਭਟਨਿ ਮਹਿੰ ਬਾਜ਼ ਰਖਾਯੋ। 'ਕਰਹੁ ਸੇਵ ਨੀਕੇ' ਫੁਰਮਾਯੋ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮਿ ਰਾਸੇ 'ਬਾਜ' ਪ੍ਰਸੰਗ ਕਰਨੰ ਨਾਮ ਚਤੁਰਥੋ ਅੰਸੂ ॥ ੪ ॥

੫. [ਸ਼ਾਹ ਦੀ ਸੈਨਾਂ ਦੀ ਚੜ੍ਹਾਈ]।

ਦੋਹਰਾ ॥ ਮੀਰ ਸ਼ਿਕਾਰ ਸਉਰ ਸਭਿ ਕਰਿਬੋ ਚਹਤਿ ਪੁਕਾਰ। ਮਨਹੁ ਚਮੂੰ ਮਰਿਵਾਇ ਕਰਿ ਸੁਧਿ ਕੋ ਕਰਤਿ ਉਚਾਰ ॥੧॥ ਚੌਪਈ ॥ ਸ਼ਾਹ ਜਹਾਂ ਕੇ ਖਰੇ ਅਗਾਰੀ। ਜਬਹਿ ਦ੍ਰਿਸ਼ਟਿ ਇਨਿ ਕੀ ਦਿਸ਼ਿ ਡਾਰੀ। ਬੂਝਨਿ ਕਰੇ, 'ਖਰੇ ਕਿਮ ਭਏ ?। ਬਾਜ਼ ਪਿਛਾਰੀ ਕੋਤਿਕ ਗਏ ? ॥੨॥ ਪਕਰਨੋ ਜਾਇ ਕਿ ਉਡਿ ਕਿਤ ਗਯੋ ?। ਮੁਖ ਮਲੀਨ ਤੁਮਰੋ ਦ੍ਰਿਸ਼ਟਯੋ'। ਸੁਨਿ ਬੋਲੇ 'ਗੁਰੁ ਹਰਿਗੋਵਿੰਦ। ਉਤਰਨੋ ਹੁਤੋ ਸੰਗ ਭਟ ਬ੍ਰਿੰਦ॥੩॥ਉਡਨੋ ਬਾਜ਼ ਤਿਨਿ ਢਿਗ ਚਲਿ ਗਯੋ। ਸਹਤ ਸੁਕਾਬ ਬਿਲੋਕਨ ਕਯੋ। ਅਪਨੋ ਬਾਜ਼ ਛੋਡਿ ਤਿਨਿ ਦੀਨਾ। ਛੁਟਤਿ ਬਿਹੰਗ ਮਾਰਿ ਸੋ ਲੀਨਾ ॥ ੪ ॥ ਤਤਛਿਨਿ ਦੋਨਹੁੰ ਤਰੈ ਉਤਾਰੇ।ਗਹਿ ਲੀਨੋ ਉਰ ਆਨੰਦ ਧਾਰੇ। ਕਿਤਿਕ ਦੇਰਿ ਪਾਛੇ ਹਮ ਗਏ। ਗੁਰੁ ਢਿਗ ਬਾਜ਼ ਬਿਲੋਕਤਿ ਭਏ ॥ ੫ ॥ ਕਹਨੋ ਤਬੈ–ਇਹ ਹਜ਼ਰਤ ਬਾਜ਼। ਬਿਚਰਤਿ ਇਤ ਅਖੇਰ ਕੇ ਕਾਜ।ਤ੍ਰਿਪਤਨੋ ਪੀਛੇ ਬਿਹੰਗ ਚਲਾਯੋ। ਕਰੀ ਨ ਚੋਟਿ ਉਡਤਿ ਇਹ ਆਯੋ–॥ ੬ ॥ ਸੁਨਿ ਕਰਿ ਕਹਨੋ –ਦੇਤਿ ਹਮ ਨਾਂਹੀ। ਬਡੋ ਜਤਨ ਕਰਿ ਪਕਰਨੋ ਪਾਹੀ–। ਛਰ ਰਾਵਰ ਕੋ ਦੀਨ ਬਡੇਰਾ। ਕਹਿਸਿ ਕਠੋਰ ਘੋਰ ਤਿਸਿ ਬੇਰਾ[1] ॥ ੭ ॥ ਸੁਨਿ ਕਰਿ ਏਕ ਨਹੀਂ ਮਨ ਆਨੀ। ਤਨਕ ਤ੍ਰਾਸ ਤੁਮਰੋ ਨਹਿੰ ਜਾਨੀ। ਜਬਿ ਹਮ ਕੋ ਭੀ ਪਕਰਨਿ ਲਾਗੇ। ਅਪਨੀ ਪੰਤਿ ਲੈ ਕਰਿ ਤਬਿ ਭਾਗੇ ॥ ੮ ॥ ਤੁਮ ਸੋ ਲਰਹਿ, ਦੇਹਿ ਨਹਿੰ ਬਾਜ਼। ਕਰਿ ਰਾਖਨੋ ਗੁਰੁ ਜੰਗ ਸਮਾਜ। ਜੋ ਕਰਿ ਤੁਮ ਕੁਛ ਚਲਤਿ ਅਗਾਰੀ।ਮਿਟਤਿ ਨ, ਕਰਤਿ ਲੋਹ ਤਬਿ ਭਾਰੀ' ॥੯॥–ਬਹੁ ਪ੍ਰਿਯ ਬਾਜ਼–ਸੁਨਸੋ[2]–ਗੁਰੁ ਛੀਨਾ। ਰਹੇ ਜਾਚਿ ਪੁਨ ਕਸੋਂਹੁ ਨ ਦੀਨਾ–। ਰਿਸਨੋ ਸ਼ਾਹੁ ਕਹਿ ਸਭਾ ਮਝਾਰੀ। 'ਇਹ ਤੋ ਰਿਪੁ ਸਮ

[1]ਬਹੁਤ ਕਰੜੇ (ਬਚਨ) ਕਹਿ ਕਹਿ ਕੇ (ਅਸਾਂ ਨੇ)। [2](ਸ਼ਾਹ ਨੇ) ਸੁਣਿਆਂ।

ਨਿਕਟਿ ਹਮਾਰੀ ॥੧੦॥ ਆਜ ਬਾਜ਼ ਛੀਨਨੋ ਬਲ ਕਰਿਕੈ । ਔਚਕ ਕਿਸੁ ਦੁਰਗ ਮਹਿ ਬਰਿਕੈ । ਬਨਹਿ ਮਵਾਸੀ ਕਰਹਿ ਲਰਾਈ । ਸਗਰੇ ਦੇਸ਼ ਫਤੂਰ ਉਠਾਈ' ॥ ੧੧ ॥ ਸ਼ਾਹੁ ਨਿਕਟਿ ਗੁਰੁ ਨਿੰਦਕਿ ਜੋਈ । ਅਵਸਰ ਪਾਇ ਸੁਨਾਵਹਿ ਤੋਈ।'ਗੁਰ ਬਿਗਾਰ ਬਹੁਤ ਹੀ ਕਰੋ । ਛਿਮਾ ਠਾਨਿ ਤੁਮ ਨਜ਼ਰਿ ਨ ਧਰੋ[1] ॥੧੨॥ ਬਡ ਹਜ਼ਰਤ ਤੁਮ ਪਿਤਾ ਅਗਾਰੀ । ਚੰਦੂ ਕਰੀ ਇਨਹੁੰ ਕੀ ਚਾਰੀ । ਸੁਨਿ ਤਤਛਿਨਿ ਗੁਰੁ ਨਿਕਟਿ ਬੁਲਾਏ । ਜਾਨੀ ਸੰਗ ਸੈਨ ਸਮੁਦਾਏ ॥ ੧੩ ॥ ਰਾਖੇ ਪਾਸਿ, ਕਰੀ ਤਕਰਾਈ । ਜਾਨਿ ਨ ਦਏ ਅਪਰ ਕਿਸਿ ਥਾਈਂ । ਅਪਨੀ ਸੈਨ ਕਛੂਕ ਸੰਗ ਰਾਖੀ । ਜੋ ਅਖੇਰ ਕੋ ਹੁਇ ਅਭਿਲਾਖੀ ॥ ੧੪ ॥ ਸ਼ਾਹਿ ਚਮੂੰ ਤਬਿ ਸੰਗ ਸਿਧਾਰਹਿ । ਨਹਿੰ ਬਿਸਵਾਸ ਇਨਹੁ ਕੋ ਧਾਰਹਿ । ਤੁਮ ਢਿਗ ਲਵਪੁਰਿ ਥਾਸੋ ਕਏ । ਕਾਜ਼ੀ ਸੁਭਾ ਸਾਥਿ ਲੈ ਗਏ ॥ ੧੫ ॥ ਤਉ ਆਪਿ ਨੇ ਛਿਮਾ ਧਰੀ ਹੈ । ਅਬਹਿ ਅਵੱਗਨਾ ਫੇਰ ਕਰੀ ਹੈ।ਟਰਹਿ ਨਹੀਂ ਬਿਨੁ ਕਰੇ ਲਰਾਈ। ਬਰਹਿ ਦੁਰਗ ਆਕੀ ਹੁਇ ਜਾਈ ॥ ੧੬ ॥ ਗਹਿ ਲੀਜਹਿ, ਤਬਿ ਫਲੁ ਕੋ ਪਾਵਹਿ । ਨਾਂਹਿ ਤ ਕਛੂ ਬਿਗਾਰਿ ਉਠਾਵਹਿ । ਚਲਹਿ ਨ ਬਸਿ ਜੋ ਦੁਰਗੁ ਪ੍ਰਵੇਸ਼ੈ। ਰਿਦੈ ਜੰਗ ਜੋ ਚਹਤਿ ਹਮੇਸ਼ੈ ॥੧੭॥ ਜੋ ਅਬਿ ਛਿਮਹੁ, ਨ ਆਛੀ ਅਹੈ । ਬਹੁਰ ਫਤੂਰ[2] ਉਠਾਵਨਿ ਚਹੈ' । ਸੁਨਤਿ ਸ਼ਾਹੁ ਉਰ ਨੀਕਿ ਬਿਚਾਰਾ । ਮੁਗ਼ਲਸਖਾਨ[3] ਸਮੀਪਿ ਹਕਾਰਾ ॥ ੧੮ ॥ ਕਰਿ ਆਦਰ ਨਿਜ ਨਿਕਟਿ ਬਿਠਾਯਹੁ । ਸਿਰੋਪਾਉ ਬਹੁ ਮੋਲ ਦਿਵਾਯਹੁ । ਕੰਚਨ ਜ਼ੀਨਿ ਪਾਇ ਜ਼ੁਭਿ ਰੰਗ । ਬਲੀ ਚਪਲ ਬਡਿ ਦੀਨਿ ਤੁਰੰਗ ॥ ੧੯ ॥ ਪੁਨ ਧਨ ਗਨ ਅਨਵਾਇ ਸੁ ਦੀਨਾ। ਕਰਿ ਬਖਸ਼ਿਸ਼ ਕੋ ਭਾਖਨਿ ਕੀਨਾ। 'ਸਪਤ ਹਜ਼ਾਰ ਚਮੂੰ ਸੰਗ ਤੋਰੇ । ਕੀਜਹਿ ਤਮਾਰਿ ਬਿਲਮਿ ਕੋ ਛੋਰੇ ॥ ੨੦ ॥ ਅਪਰ* ਸੈਨ ਲਿਹੁ ਸੰਗਿ ਬਨਾਈ । ਦਿਹੁ ਦੁੰਦਭਿ ਕੋ ਕਰਹੁ ਚਢਾਈ । ਸ਼੍ਰੀ ਗੁਰੁ ਹਰਿਗੁਵਿੰਦ ਬਡ ਜੋਧਾ । ਪਕਰਹੁ ਜਾਇ ਲਰਹੁ ਕਰਿ ਕ੍ਰੋਧਾ ॥੨੧॥ਸਹਤ ਬਾਜ਼ ਕੇ ਲਜਾਵਨਿ ਕੀਜਹਿ । ਕਿਧੌਂ ਅਚਾਨਕ ਹੀ ਗਹਿ ਲੀਜਹਿ । ਜਨੋਂ ਕਨੋਂ ਕਰਿ ਜੋ ਲਜਾਵਹੁ ਇਹਾਂ।ਮਨਸਬ ਕਰੌਂ ਪ੍ਰਥਮ ਤੇ ਮਹਾਂ[4]॥੨੨॥ ਸੁਨਿ ਮੁਗ਼ਲਸਖਾਂ[3] ਉਰ ਹਰਖਾਯੋ । ਸ਼ਾਹੁ ਸਾਥਿ ਕਰ ਬੰਦਿ ਅਲਾਯੋ ।

[1]ਭਾਵ ਤੁਸਾਂ ਪ੍ਰਵਾਹ ਨਹੀਂ ਕੀਤੀ । [2]ਫਸਾਦ । [3]ਮੁਖ਼ਲਸਖ਼ਾਂ । [4](ੜਰਾ) ਮਰਤਬਾ ਪਹਿਲੇ ਤੋਂ ਵੱਡਾ ਕਰ ਦਿਆਂਗਾ । *ਪਾ:–ਅਰਧ।

'ਕਸਾ ਮਮ ਆਗੈ ਕਰਹਿ ਸੁ ਜੰਗ। ਪਹੁੰਚਤਿ ਹੀ ਗਹਿ ਲੇਉਂ ਨਿਸੰਗ ॥੨੩॥ਚਮੂੰ ਅਸੁਦੀ[1] ਬਲੀ ਬਿਸਾਲ॥ਚਹਤਿ ਰਹਤਿ–ਹੁਇ ਜੰਗ ਕਰਾਲ॥ ਗੁਰ ਢਿਗ ਸੈਨ ਕਹਾਂ ਜੋ ਲਰੈ। ਕਿਸ ਬਿਧਿ ਮਮ ਆਗੈ ਸੋ ਅਰੈ' ॥੨੪॥ ਸ਼ਾਹੁ ਜਹਾਂ ਸੁਨਿ ਕੈ ਉਤਸਾਹ। 'ਸਾਧੁ ਸਾਧੁ' ਕਹਿ ਸਭਾ ਸੁ ਮਾਂਹੁ॥ ਨਿਕਸਨੋ ਵਹਿਰ ਪਹਿਰਿ ਸਿਰੁਪਾਉ। ਹੇਰਨੋ ਸਭਿਨਿ ਬਡੋ ਉਮਰਾਉ ॥ ੨੫॥ ਕਹਿ ਕਰਿ ਨਿਜ ਦੁੰਦਭਿ ਬਜਵਾਯੋ॥ਸੂਰਨਿ ਕੋ ਉਤਸਾਹੁ ਬਧਾਯੋ। ਭਤਛਿਨਿ ਡਾਰੇ ਜ਼ੀਨ ਤੁਰੰਗ। ਭਏ ਸਨੱਧਬੱਧ[2]ਭਟ ਅੰਗ॥੨੬॥ਖੜਗ, ਤੁਪਕ, ਤੋਮਰ, ਗਨ ਤਰਕਸ਼। ਧਰਿ ਕਰਿ ਸ਼ਸਤ੍ਰ ਤੁਰਤ ਕਟ ਕਸਿ ਕਸਿ। ਗੁਲਕਾਂ ਬਹੁ ਬਰੂਦ ਬਰਤਾਈ। ਸੁਭਟਨਿ ਲਈ ਜਿਤਿਕ ਮਨ ਭਾਈ ॥੨੭॥ਅਪਰ ਉਸ਼ਟ ਪਰ ਲਾਦਿ ਚਲਾਏ। ਚਢੇ ਕੁਲਾਹਲ ਕਰਿ ਸਮੁਦਾਏ। ਪੂਰੇ ਕਾਲ ਕਰਾਲ ਬਿਲੰਦੇ। ਭਏ ਅਰੂਢ ਪਵੰਗਮ ਬ੍ਰਿੰਦੇ ॥੨੮॥ ਮੁਗ਼ਲਸਖਾਂ ਕਰਿ ਕੋਪ ਬਡੇਰੋ। ਪਿਖਿ ਲਸ਼ਕਰ ਨਿਜ ਸੈਗ ਘਨੇਰੋ। ਚਲਨੋ ਹੰਕਾਰਤਿ ਮੂਢ ਗੁਮਾਨੀ। ਨਹਿੰ ਜਾਨਤਿ ਮ੍ਰਿਤੁ ਨੇ ਨਿਯਰਾਨੀ[3] ॥੨੯॥ ਜਬਿ ਡੇਰੇ ਤੇ ਨਿਸਰਿ[4] ਪਧਾਰਾ॥ਧੁਨਿ ਖੋਟੀ ਤੇ ਬਜਤਿ ਨਗਾਰਾ। ਦਲ ਪਰਿ ਗੀਧ ਕੁਮੰਤੀ ਦਲੈਂ। ਕਾਸ਼ਟ ਭਾਰ ਅਗਾਰੀ ਮਿਲੈ ॥੩੦॥ ਦੀਨਮਨੇ[5] ਬਾਜ਼ੀ ਰੁਦਨਾਵੈਂ। ਨਿਜ ਲੋਚਨ ਤੇ ਅੱਸ਼ੂ ਬਹਾਵੈਂ। ਚਲਤਿ ਅਕਾਰਨ ਗਿਰਿ ਗਿਰਿ ਪਰੈਂ। ਕਿਤਿਕ ਭਟਨਿ ਪੱਗੀਯਾ ਪਰਿ ਤਰੈਂ[6]॥੩੧॥ਸ਼ਿਵਾ ਪੁਕਾਰਤਿ ਸਨਮੁਖ ਆਵਤਿ। ਮ੍ਰਿਗ ਕੀ ਮਾਲ ਕੁਫੇਰੀ[7] ਧਾਵਤਿ। ਦਾਰੁਨ ਕਾਕ ਬੋਲਤੇ ਉਡੇ। ਇਮ ਅਪਸ਼ਕੁਨ ਬਿਲੋਕਤਿ ਬਡੇ ॥੩੨॥ ਮ੍ਰਿਤੁ ਨਿਕਟਿ ਤੇ ਜਾਨਹਿੰ ਨਾਂਹੀ। ਚਲੇ ਸੁਧਾਸਰ ਮਾਰਗ ਮਾਂਹੀ। ਗੁਰੁ ਸੰਗਤਿ ਨੇ ਸੁਨਿ ਸਭਿ ਬਾਤੀ। ਸੁਧਿ ਕੈ ਹੇਤ ਲਿਖੀ ਤਬਿ ਪਾਤੀ ॥੩੩॥ 'ਸ਼੍ਰੀ ਗੁਰੁ ਤੁਮ ਸਭਿ ਅੰਤਰਿਜਾਮੀ। ਤਉ ਬਿਨੈ ਦਾਸਨਿ ਕੀ, ਸ੍ਵਾਮੀ ! ਹੋਤਿ ਬਾਜ਼ ਕੋ ਸ਼ਾਹੁ ਰਿਸਾਯੋ। ਬਹੁ ਲਸ਼ਕਰ ਤੁਮ ਚਿਰਿ ਪਠਾਯੋ ॥੩੪॥ ਕਹਨੋ ਕ੍ਰੋਧ ਤੇ–ਗੁਰੁ ਗਹੀਜਹਿ।ਬਾਜ਼ ਮੰਗੇਤਿ ਲਜਾਇਬੋ ਕੀਜਹਿ–। ਮੁਗ਼ਲਸਖਾਂ ਉਮਰਾਵ ਬਡੇਰੋ। ਚਢਿ ਆਯਹੁ ਦਲ ਸੈਗ

---

[1]ਆਰਾਮ ਪਾ ਦੁੜੀ, ਖੁਸ਼ਹਾਲ। [2]ਤਿਆਰ ਬਰਤਿਆਰ, ਸ਼ਸਤ੍ਰ ਬਸਤ੍ਰ ਸਜਾ ਕੇ। [3]ਨਦੀਂ ਜਾਣਦਾ ਸੋਤ ਨੂੰ (ਜੋ ਨੇੜੇ ਆਈ ਹੈ। [4]ਨਿਕਲਯੋ। [5]ਉਦਾਸ ਹੋਏ। [6]ਪੱਗਾਂ ਹੇਠਾਂ ਆ ਪਈਆਂ। [7]ਉਲਟੇ ਪਾਸਿਓਂ।

ਘਨੇਰੋ॥੩੫॥ਆਪਿ ਸੁਜਾਨ ਅਹੋ ਸਭਿ ਰੀਤਿ। ਹਤਹੁ ਮਲੇਛਨਿ, ਕੀਜਹਿ ਜੀਤ। ਕਰਨੀ ਸੁਧਿ ਇਹ ਧਰਮ ਹਮਾਰੋ। ਲਿਖਿ ਭੇਜੀ ਸਭਿ ਲੇਹੁ ਸੰਭਾਰੋ[1]॥ ੩੬॥ ਥੋਰੇ ਦਿਵਸ[1] ਪਠਨੋ ਤੁਰਿ ਚਾਰ[2]।[3]ਜਾਵਹ ਚਲੇ ਬਿਲੰਬ ਬਿਸਾਰਿ[3]। ਇਮਿ ਲਵਪੁਰਿ ਮਹਿੰ ਬੀਤੀ ਕਥਾ। ਸੁਨਹੁ ਸੰਤ ਗੁਰੁ ਕੀਨੀ ਜਥਾ॥ ੩੭॥ ਖੇਲਿ ਸ਼ਿਕਾਰੁ ਸਦਨ ਜਬਿ ਆਏ। ਖਾਨ ਪਾਨ ਕਰਿ ਨਿਸਾ ਬਿਤਾਏ। ਭਈ ਪ੍ਰਭਾਤਿ ਗਏ ਤ੍ਰਿਸ ਥਾਨ। ਜਹਾਂ ਲੋਹਗੜ੍ਹ ਊਚਿ ਮਹਾਨ॥੩੮॥ ਤ੍ਰਿਸਿ ਕੇ ਚਹੁੰ ਦਿਸ਼ਿ ਭੀਤ ਕਰਾਈ। ਕੁਛ ਆਢੋ[4] ਕਰਿ ਹਿਤ ਤਕਰਾਈ। ਕਾਸ਼ਟ ਦੀਰਘ ਹੋਤਿ ਉਸਾਰਨਿ। ਧਰੇ ਆਨਿ[5] ਕੋਤਿਕ ਰਿਪੁ ਮਾਰਨਿ[5]॥੩੯॥ ਕਿਤਿਕ ਭਟਨਿ ਡੇਰਾ ਕਰਿਵਾਯੋ। [6]ਰਖਹੁ ਸੁਚੇਤੀ[6] ਬਾਕ ਅਲਾਯੋ। ਤਖਤ ਸਥਾਨਿ ਆਨਿ ਕਰਿ ਬੈਸੇ। ਸੁਰਨਿ ਸਹਤ ਸੁਰਪਤਿ ਥਿਤ ਜੈਸੇ॥ ੪੦॥ ਗਨ ਸੁਭਟਨਿ ਕੋ ਲਗਨੋ ਦਿਵਾਨ। ਛੀਨੇ ਬਾਜ਼ ਰਹੈਂ ਸਵਧਾਨ[6]। ਸਤਿਗੁਰੁ ਅਪਨੇ ਸ਼ਸਤ੍ਰ ਮੰਗਾਏ। ਧਰਿ ਊਚੇ ਥਲ ਧੂਪ ਧੁਖਾਏ॥ ੪੧॥ ਫੂਲਨਿ ਕੀ ਮਾਲਾ ਪਹਿਰਾਵੈਂ। ਚਰਚਤਿ ਚੰਦਨ ਕੋ ਚਿਤ ਲਾਵੈਂ। ਚਾਰੁ ਚਮਰੁ ਕੋ ਗਹੇ ਝੁਲਾਵਤਿ। ਇਮਿ ਪੂਜਤਿ ਬਹੁ ਚਿਤ ਹਰਖਾਵਤਿ॥੪੨॥ਆਯੁਧ ਤੋਸ਼ੇ ਬਾਢ ਚਰ੍ਹਾਏ[7]। ਤਰਕਸ਼ ਖਪਰੇ ਖਰ ਕਰਿਵਾਏ[7]। ਧਨੁਖ ਕਠੋਰਨਿ ਪਨਚ[8] ਚਢਾਈ। ਕੰਚਨ ਲਿਪਤਿ ਤੁਪਕ ਅਰਚਾਈ* ॥੪੩॥ ਇਤਿ ਸਤਿਗੁਰੁ ਅਸ ਖੇਲ ਰਚਾਯੋ। ਤਯਾਰੀ ਕਰਨਿ ਜੰਗ ਮਨ ਭਾਯੋ। ਉਤ ਦਮੋਦਰੀ ਸਗਰੀ ਤਯਾਰੀ। ਕਰਤਿ ਬਯਾਹ ਕੀ ਸੌਜ ਸੁਧਾਰੀ॥ ੪੪॥ ਦੇਨੀ ਦਾਤਿ ਅਧਿਕ ਕਰਿਵਾਈ। ਰੁਚਿਰ ਬਿਭੂਖਨ ਕੋ ਘਰਵਾਈ। ਬਸਤ੍ਰ ਸਿਵਾਵਨਿ† ਲਾਗੇ ਬ੍ਰਿੰਦ। ਛੱਤ੍ਰਾਦਿਕ ਸਭਿ ਕੀਨਿ ਬਿਲੰਦ॥ ੪੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮਿ ਰਾਸੇ 'ਸ਼ਾਹਜਹਾਨ ਸੈਨਾ ਚਢਨਿ' ਪ੍ਰਸੰਗ ਬਰਨਨੇ ਨਾਮ ਪੰਚਮੋ ਅੰਸੂ॥ ੫॥

੬. [ਲੋਹਗੜ੍ਹ ਜੱਧ]।

ਦੋਹਰਾ॥ ਇਸਿ ਬਿਧਿ ਸਤਿਗੁਰੁ ਕੁਛ ਥਿਰੇ ਪੁਨ ਭੋਜਨ ਕਰਿ ਖਾਨ। ਪੌਢੇ

---

[1]ਥੋਹੜੇ ਜਿਹੇ ਦਿਨ ਨਾਲ। [2]ਦੂਤ। [3]ਆਸਰਾ। [4]ਮੰਗਵਾ ਕੇ। [5]ਵੈਰੀ ਮਾਰਨ ਵਾਲੇ (ਸਤਿਗੁਰੂ ਜੀ ਨੇ)। [6]ਬਾਜ਼ ਖੋਹਿਆ ਕਰਕੇ (ਜੋ ਹਰ ਵੇਲੇ) ਸਵਧਾਨ ਰਹਿੰਦੇ ਹਨ। [7]ਤਿੱਖੇ ਕੀਤੇ ਹੋਏ। [8]ਚਿੱਲ੍ਹੇ, ਧਨੁਖ ਦੀ ਡੋਰੀ।

*ਸ਼ਸਤ੍ਰ ਪੂਜਨ ਦੀ ਮੁਰਾਦ ਜੜ ਪੂਜਨ ਤੋਂ ਨਹੀਂ, ਪਰ ਦਬੋਲ ਪ੍ਰਜਾ ਵਿਚ ਸ਼ਸਤ੍ਰ ਦਾ ਪਿਆਰ ਤੇ ਸਤਿਕਾਰ ਸਿਖਾਲਣ ਤੋਂ ਹੈ। †ਪਾ:—ਸਿਵਾਵਤਿ।

ਬਹੁਰਿ ਪ੍ਰਥੰਕ ਪਰ ਢਰਸੋ ਦੁਪਹਿਰੋ ਜਾਨਿ ॥ ੧ ॥ ਰੋਪਈ ॥ ਬਿਜੋਆ[1] ਪਾਨ*ਕਰੇ ਹਰਖਾਏ। ਬਹੁਰ ਸੁਚੇਤਾ ਸਕਲ ਬਨਾਏ। ਕਰ ਪਦ ਬਦਨ ਪਖਾਰਨਿ ਕੀਨਾ। ਬਿਰੇ ਤਖਤ ਪਰ ਦਰਸ਼ਨ ਦੀਨਾ ॥ ੨ ॥ ਉਤਸਵ ਹੋਤਿ ਬਨਾਹ ਕੋ ਭਾਰੋ। ਗਨ ਸਮਾਜ ਕੋ ਕਰਿ ਕਰਿ ਤਮਾਰੋ।ਰਾਖਹਿੰ ਸਦਨ ਬਨਾਇ ਘਨੇਰੇ। ਜਾਨਹਿੰ–ਆਇ ਬਰਾਤਿ ਸਬੇਰੇ–॥ ੩ ॥ ਗੁਰ ਕੀ ਗਤਿ ਇਕਿ ਗੁਰੁ ਹੀ ਜਾਨੈਂ। ਅਪਰ ਨਹੀਂ ਕੋ ਰਿਦੇ ਪਛਾਨੈ।–ਆਇ ਮਲੇਛ ਸੰਭਾਰਨਿ ਕਰੈਂ–। ਇਹ ਗਤਿ ਕਿਸੈ ਨ ਜਾਨੀ ਪਰੈ ॥ ੪ ॥ ਲਗਸੋ ਦਿਵਾਨ ਸੁ ਤਖਤ ਅਗਾਰੀ। ਗਾਵਹਿੰ ਸ਼ਬਦ ਰਾਗ ਧੁਨਿ ਭਾਰੀ। ਸ਼ਸਤ੍ਰ ਸਜੇ ਜੋਧਾ ਸਵਧਾਨ। ਆਨਿ ਆਨਿ ਬੈਠੇ ਬਲਵਾਨ ॥ ੫ ॥ ਸੋਦਰ ਸੰਧਯਾ ਲਗ ਤਹਿੰ ਬੈਸੇ। ਪਾਯੋ ਭੋਗ ਨਮੋ ਕਿਯ ਤੈਸੇ। ਸਤਿਗੁਰੁ ਮੰਦਿਰ ਬਿਖੈ ਪਧਾਰੇ। ਨਿਜ ਨਿਜ ਥਲ ਤਬਿ ਸੁਭਟ ਸਿਧਾਰੇ ॥ ੬ ॥ ਖਾਨ ਪਾਨ ਕਰਿ ਕੈ ਗਨ ਸੋਏ। ਕੇਤਿਕ ਰਾਤਿ ਬਿਤੀ ਜਬਿ ਜੋਏ। ਲਵਪੁਰਿ ਤੇ ਸਿੱਖਨਿ ਅਰਦਾਸ। ਆਇ ਪਹੁਚੀ ਸਤਿਗੁਰੁ ਪਾਸਿ ॥ ੭ ॥ ਦ੍ਵਾਰਪਾਲ ਸੋਂ ਬਾਕ ਬਖਾਨੇ। 'ਅਬਿ ਹੀ ਚਹੌਂ ਗੁਰੂ ਢਿਗ ਜਾਨੋ।ਹੈ ਜ਼ਰੂਰ ਕੋ ਕਾਮ ਬਿਸਾਲਾ। ਦੇਰਿ ਨ ਕਰਹੁ ਜਾਹੁ ਦਰਹਾਲਾ ॥ ੮ ॥–ਜਿਮਿ ਮੋਕਹੁ ਤੁਮ ਆਯਹੁ ਜਾਨਾ। ਤਿਮਿ ਆਯੋ ਦਲ ਸ਼ਾਹੁ ਮਹਾਨਾ–'।ਦ੍ਵਾਰਪਾਲ ਨੇ ਜਾਇ ਸੁਨਾਈ।'ਲਵ-ਪੁਰਿ ਤੇ ਪਾਤੀ ਅਬਿ ਆਈ ॥ ੯ ॥ ਕਹੈ ਸੁ–ਬਡਿ ਸੈਨਾ ਚਢਿ ਆਈ–। ਮਿਲਸੋ ਚਹੈ ਰਾਵਰ ਕੇ ਤਾਂਈ'। ਸੁਨਿ ਸਤਿਗੁਰੁ ਤਤਕਾਲ ਬੁਲਾਵਾ[2]। ਅੰਤਰਿ ਬਹਿ ਕਰਿ ਸੀਸ ਨਿਵਾਵਾ ॥ ੧੦ ॥ ਧਰਿ ਦੀਨੀ ਅਰਦਾਸ ਅਗਾਰੀ। ਪਹਿ ਬ੍ਰਿਤਾਂਤ ਸਭਿ ਕੀਨਸਿ ਤਮਾਰੀ। ਪਠੇ ਲੋਹਗੜ ਕੇਤਿਕ ਜੋਧਾ। 'ਰੋਕਹੁ ਪ੍ਰਥਮ ਹਤਹੁ ਰਿਪੁ ਕ੍ਰੋਧਾ' ॥ ੧੧ ॥ ਪੁਨ ਲਵਪੁਰਿ ਕੇ ਸਿਖ ਕੋ ਬੂਝਾ 'ਕਿਤਿ ਲਸ਼ਕਰ ਤਵ ਆਵਤਿ ਸੂਝਾ[3]?'। ਸੁਨਿ ਤਿਨਿ ਹਾਥ ਜੋਰਿ ਕਰਿ ਕਹਸੋ। 'ਸੰਗਿ ਸੈਨ ਕੇ ਮੈਂ ਮਗ ਲਹਸੋ ॥ ੧੨ ॥ ਢਰੇ ਦੁਪਹਿਰੇ ਤਹਿੰ ਤੇ ਚਲੇ। ਕਈ ਹਜ਼ਾਰਿ ਸੁਭਟ ਕਲਮਲੇ[4]। ਤਿਨਿ ਕੋ ਮਗ ਮਹਿੰ ਲਾਗੀ ਦੇਰਾ। ਮੈਂ ਆਯੋ ਕਰਿ ਬੇਗ ਬਡੇਰਾ ॥ ੧੩ ॥ ਸ਼ਾਹੁ ਸੈਨ ਭੀ ਆਈ ਜਾਨਹੁ। ਦਿਢਿ ਹੁਜਹਿ ਗੁਰੂ ! ਬਿਲਮਿ ਨ ਠਾਨਹੁ'। ਖੁਸ਼ੀ ਕਰੀ ਸਿਖ ਪਰਿ

[1]ਸੁੱਖ, ਭੰਗ। [2](ਲਾਹੌਰੋਂ ਆਏ ਸਿੱਖ ਨੂੰ) ਬੁਲਾਇਆ। [3]ਡਿੱਠਾ ਹੈ। [4]ਕੁਰਬਲ ਕੁਰਬਲ ਕਰਦੇ (ਅ) ਕਲਿਮਲੇ=ਪਾਪ ਵਾਲੇ।

*ਭੰਗ ਪੀਣ ਬਾਬਤ ਦੇਖੋ ਰਾਸਿ ੪ ਅੰਸੁ ੪੪ ਅੰਕ ੧੦ ਦੀ ਹੇਠਲੀ ਟੂਕ।

ਤਿਸ ਕਾਲ। ਕ੍ਰਿਪਾ ਦ੍ਰਿਸ਼ਟਿ ਤ ਕਰਸੋ ਨਿਹਾਲ ॥੧੪॥ ਬਹਰ ਲੋਹਗੜ ਤੇ ਸਿਖ ਆਯੋ। ਉਤਲਾਵਤਿ ਨੇ ਬਾਕ ਸੁਨਾਯੋ। 'ਕ੍ਰਿਪਾ ਸਿੰਧੁ! ਲਸ਼ਕਰ ਬਡਿ ਆਵਾ। ਕਲਬਲਾਟ ਹਮ ਨੇ ਸੁਨਿ ਪਾਵਾ॥ ੧੫ ॥ ਬਹੁ ਬਰੂਦ ਅਰੁ ਗੁਲਕਾਂ ਪਠੀਯਹਿ। ਪੂਰਬ ਸੈਘਰ ਤਿਸ਼ਿ ਥਲ ਠਟੀਅਹਿ।ਗੁਰ ਜੀ! ਤੋਪ ਹੋਤਿ ਇਸ ਕਾਲ। ਮਾਰਤਿ ਸ਼ੱਤ੍ਰੂਨਿ ਰੋਕਤਿ ਜਾਲ' ॥੧੬॥ਸੁਨਿ ਸਤਿ-ਗੁਰ ਤਬਿ ਹਕਮ ਬਖਾਨਾ। 'ਖੋਖੱਰ ਲਕਰੋ ਪਰਸੋ ਮਹਾਨਾ। ਸਨਮੁਖ ਰਿਪੁਨਿ ਧਰਹੁ ਤਿਹ ਜਾਈ।ਦਿਹੁ ਗੋਰਨ ਕੀ ਮਾਰਿ ਮਚਾਈ' ॥੧੭॥ਪੁਨਿ ਸਿਖ ਨੇ ਗੁਰੁ ਬੂਝਨਿ ਕੀਨੇ । 'ਦੁਰਗ ਬਰੂਦ ਸੁ ਗੋਰਾ ਹੀਨੇ। ਭਰਿ ਲਕਰੋ ਮਹਿੰ ਕਹਾਂ ਚਲਾਵੈਂ।ਮ੍ਰਿਗ ਤੋ ਨਹੀਂ ਹੈਰਿ ਛਰਪਾਵੈਂ'॥੧੮॥ਬਹੁਰ ਹੁਕਮ ਗੁਰੁ ਤਿਨਹੁੰ ਬਖਾਨਾ। 'ਪੂਰਹੁ ਲਕਰਾ ਧੂਰਿ ਮਹਾਨਾ। ਪਾਥਰ ਈਂਟ ਪਾਇ ਕਰਿ ਮਾਰੋ। ਆਵਤਿ ਰਿਪੁ ਦਲ ਕੋ ਪਰਹਾਰੋ ॥ ੧੯ ॥ ਅੰਗ ਸੰਗ ਹਮ ਰਹੈਂ ਤੁਹਾਰੇ। ਲਰਹੁ ਤਹਾਂ ਬਹੁ ਧੀਰਜ ਧਾਰੇ'। ਸੁਨਿ ਬਿਸਮੇਂ ਸਿਖ ਧਾਇ ਪਹੁੰਚੇ। ਲਕਰੋ ਧਰਸੋ ਉਠਾਇ ਸੁ ਊਚੇ॥੨੦॥ਪੂਰਿ ਧੂਰਿ ਸੋਂ ਠੋਕਨਿ ਕਰੀ। ਅਗਨੀ ਤਬਹਿ ਪਲੀਤਾ ਧਰੀ। ਛੁਟੀ ਤੋਪ ਸਮ ਅਵਨਿ ਹਲਾਈ। ਮਨਹੁੰ ਗਾਜ ਮੰਡਪ ਕੜਕਾਈ[1] ॥ ੨੧ ॥ ਹੁਤੇ ਲੋਹਗੜ ਮਹਿੰ ਭਟ ਜੇਤੇ।ਬਿਸਮਤਿ ਭਏ ਹਰਖ ਧਰਿ ਤੇਤੇ। ਚੜ੍ਹੀ ਚੌਂਪ ਚਿਤ ਭਰਿ ਭਰਿ ਭਾਂਹੀ। ਛੋਰਹਿੰ ਗੋਰੇ ਹੁਇ ਗਿਰ ਜਾਂਹੀ[2]॥ ੨੨ ॥ ਸ਼ਾਹੁ ਸੈਨ ਬਡਿ ਕਪਟ ਅਰੰਭਾ।'ਕਿਮਿ ਸੁਧਿ ਹੋਈ' ਮਾਨ ਅਚੰਭਾ। 'ਨਾਂਹਿ ਤ ਸੁਪਤਿ ਪਰੇ ਗਹਿ ਲੈਹੈਂ[3]। ਬਿਨਾ ਜੰਗ ਤੇ ਕਾਜ ਬਨੈ ਹੈਂ[4] ॥ ੨੩ ॥ ਭੋਰ ਹੋਤਿ ਗੁਰੁ ਬਾਜ ਸਮੇਤਿ। ਗਹਿ ਲੇ ਚਾਲਤਿ ਅਨੰਦ ਸਮੇਤਿ। ਸੋ ਨਹਿੰ ਦਗ਼ਾ ਭਯੋ[5],ਸੁਧਿ ਪਾਈ। ਜਿਨਹੁੰ ਅਗਾਰੀ ਤੋਪ ਚਲਾਈ ॥ ੨੪ ॥ ਅਬਿ ਧੌਂਸਨਿ ਪਰਿ ਚੋਬ ਹਨੀਜੈ।–ਪਰਹਿ ਜੰਗ ਗਾਢੇ–ਸੁਧਿ ਦੀਜੈ'। ਇਮਿ ਉਰ ਤੇ ਸਭਿ ਕਪਟ ਨਿਵਾਰਾ। ਸਨਮੁਖ ਭਏ ਕ੍ਰੋਧ ਬਡਿ ਧਾਰਾ॥ ੨੫॥ ਭੁਜੰਗ ਛੰਦ॥ ਹਨੀ ਚੋਬ ਭਾਰੀ ਸੁ ਧੌਂਸੇ ਧੁਕਾਰੇ। ਬਡੇ ਬੀਰ ਬਾਂਕੇ ਥਕੈਂ ਬਾਰ ਬਾਰੇ[6]। ਕਲਾ ਪੈ ਜੜੇ ਮੋੜ ਤੋੜੇ ਧੁਖੰਤੇ। ਚਲਾਈ ਤੁਫੈਗੈ ਭਕੁਕੈ ਭਖੰਤੇ[7] ॥ ੨੬ ॥ ਨਿਸਾ ਭੂਰ

---

[1]ਮਾਨੋਂ ਬਿਜਲੀ ਮੁਨਾਰੇ ਤੇ ਕੜਕੀ ਹੈ। [2]ਜਦ ਚਲਾਂਦੇ ਹਨ ਤਾਂ (ਓਹੋ ਪੱਥਰ) ਗੋਲੇ ਹੋਕੇ ਡਿਗਦੇ ਹਨ। [3]ਫੜ ਲੈਣੇ ਸੀ। [4]ਕੰਮ ਬਣ ਜਾਣਾ ਸੀ। [5]ਓਹ ਦਗ਼ਾ (ਕਾਮਯਾਬ) ਨਹੀਂ ਹੋਯਾ [6]ਕਹਿੰਦੇ ਹਨ (ਮਾਰ ਲੋ ਮਾਰ ਲੋ) ਬਾਰ ਬਾਰ। [7]ਬੰਦੂਕਾਂ (ਅੱਗ ਦੇ) ਭਖੁਕੇ ਭਖਦੀਆਂ ਹਨ।

ਅੰਧੇਰ ਹੋਯੋ ਗੁਬਾਰਾ[1]। ਉਠੀ ਧੂਰਿ ਪੂਰੈ ਛਯੋ ਗੈਨ ਸਾਰਾ[2]। ਨ ਦੀਸੈ ਕਛੂ ਆਪਿ ਹਾਥੈਂ ਪਸਾਰੈ[3]। ਪਲੀਤਾ ਭਖੈ ਤੇ ਮਲੀਨੰ ਨਿਹਾਰੈ[4] ॥੨੭॥ਦਿਸ਼ਾ ਤਾਂਹਿ ਤਾਕੈਂ ਚਲਾਵੈਂ ਤੁਰੰਗੀ। ਭਰੈਂ ਫੇਰਿ ਛੋਰੈਂ ਬਡੇ ਏਗ ਸੰਗੀ॥ਕੜਾਕਾੜ ਨਾਦੇ[5]ਉਠਯੋ ਏਕ ਬਾਰੀ। ਇਤੇ ਲੋਹ ਕੋਟੰ ਬਕੈਂ[6]ਮਾਰਿ ਮਾਰੀ॥੨੮॥ਬਡੀ ਕਾਠਿ ਕੀ ਤੋਪ ਚੌਪੈ ਚਲਾਵੈਂ।ਬਡੇ ਚੁੰਗ ਬਾਂਧੇ ਜਹਾਂ ਸ਼ੱਤ੍ਰੁ ਆਵੈਂ[7]। ਪਖਾਣੈ ਕਿ ਈਟੰ ਬਨੈ ਤਾਂਹਿ ਗੋਰੇ। ਲਗੈਂ ਅੰਗ ਭੰਗੈਂ, ਉਡੈਂ ਸੂਰ ਘੋਰੇ[8] ॥ ੨੯ ॥ ਮਲੇਛਾਨਿ ਸੈਨਾਪਤੀ ਜਾਨਿ ਐਸੇ। 'ਗੁਰੂ ਆਪ ਈਹਾਂ,ਲਰੈਂ ਬੀਰ ਤੈਸੇ। ਕਰੋ ਕਸੋਂ ਨ ਹੱਲਾ,ਗਹੋ ਬੇਗ ਜਾਈ।ਚਮੂੰ ਸੰਗ ਥੋਰੀ,ਲਰੈ ਕੌਨ ਆਈ'॥ ੩੦॥ ਕਹੇ ਤੇ ਚਲੇ ਲੋਹਕੋਟੰ[9] ਨਜੀਕਾ । ਛੁਟੈਂ ਬ੍ਰਿੰਦ ਗੋਰੀ ਮਚਯੋ ਜੁੱਧ ਨੀਕਾ । ਲਯੋ ਘੇਰਿ ਸੈਨਾ ਘਨੀ ਘੂਮਿ ਆਈ । ਫਿਰੈਂ ਚਾਰਿ ਪਾਸੇ ਪਰੈ ਨਾ ਦਿਖਾਈ ॥ ੩੧ ॥ ਦੋਹਰਾ ॥ ਮਚਯੋ ਲੋਹਗੜ ਜੰਗ ਇਮਿ ਭਯੋ ਸ਼ਬਦ ਬਿਕਰਾਲ।ਮਨਹੁੰ ਭਾੜ ਧਾਨਾ ਭੁਜੈ[10]ਤੜਭੜ ਭਈ ਬਿਸਾਲ ॥੩੨॥ ਪਾਧੜੀਛੰਦ॥ ਸੁਨਿ ਤਬਹਿ ਸ਼ਬਦ ਸ਼੍ਰੀ ਹਰਿਗੁਵਿੰਦ। ਮਨ ਮੈਂ ਸੁ ਜਾਨਿ ਦਲ ਹੈ ਬਿਲੰਦ। ਨਿਕਸੇ ਨਿਕੇਤ ਤੇ ਵਹਿਰ ਆਇ।ਸਭਿ ਸ਼ਸਤ੍ਰ ਅੰਗ ਲੀਨੇ ਸਜਾਇ॥੩੩॥ ਸਭਿ ਸਨਧਬੱਧ ਹ੍ਵੈ ਆਇ ਸੂਰ। ਬੋਲਤਿ ਗਰੂਰ ਗੁਰੁ ਕੇ ਹਦੂਰ । 'ਅਬਿ ਬਿਲਮ ਕਹਾਂ ਆਗਯਾ ਸੁ ਦੇਹੁ। ਜਿਸਤੇ ਮਲੇਛ ਗਨ ਮਾਰਿ ਲੇਹੁ' ॥੩੪॥ ਤਿਸ ਸਮੈ ਗੁਰੂ ਹ੍ਵੈ ਕਰਿ ਇਕੰਤ । ਮੁਖਿ ਸੁਭਟ ਹਕਾਰਿ ਕੀਨਿਸਿ ਮਤੰਤ। ਇਕਿ ਮਹਾਂ ਬਲੀ ਪੈਂਦਾ ਪਠਾਨ । ਕੇ ਨਹੀਂ ਬੀਰ ਤਿਸ ਕੇ ਸਮਾਨ॥੩੫॥ ਪੁਨ ਬਿਧੀਚੰਦ ਜੋਧਾ ਬਿਲੰਦ । ਲਖਿ ਦਾਵ ਘਾਵ ਔਰ ਨ ਮਨਿੰਦ[11] ।ਬਹੁ ਚਤੁਰ ਸ਼ੱਤ੍ਰੁ ਹਿਤ ਰਚਿ ਉਪਾਇ। ਛਲ ਲੇਤਿ ਛਿਨਕ ਮਹਿੰ ਕਰਹਿ ਦਾਇ॥੩੬॥ਮੋਹਨ,ਗੁਪਾਲ,ਨਵਲੂ,ਨਿਹਾਲ । ਇਹ ਚਤਰ ਸੂਰ ਚਾਤੁਰ ਬਿਸਾਲ ॥ ਬਿੱਦਯਾ ਤੁਰੰਗ ਕੀ ਆਧਕ ਜਾਨਿ । ਰਿਪੁ ਸਮੁਖ ਦੇਖਿ ਘਰ ਦੇਂ ਨ ਜਾਨਿ ॥ ੩੭ ॥ ਇਕ ਸੁਭਟ ਪਿਰਾਲਾ ਸ਼ਮਸਪੀਨ[12]। ਤੋਮਰ ਪ੍ਰਹਾਰ

[1]ਰਾਤ ਵੇਲੇ ਅੰਧੇਰੇ ਵਿਚ ਗੁਬਾਰ ਹੋ ਗਿਆ । [2]ਅਕਾਸ਼ ਸਾਰਾ ਛਾ ਗਿਆ । [3]ਹੱਥ ਪਸਾਰਿਆਂ ਨਹੀਂ ਦਿੱਸਦਾ । [4]ਥੋੜਾ ਜਿਹਾ (ਦਿਖਾਈ) ਦਿੰਦਾ ਹੈ । [5]ਸ਼ਬਦ । [6]ਲੋਹਗੜ ਵਿਚ (ਸੂਰਮੇ) ਕਹਿੰਦੇ ਹਨ । [7]ਬੜੀਆਂ ਟੋਲੀਆਂ ਉਨ੍ਹਾਂ ਜਿਥੇ ਕੁ ਸ਼ੱਤ੍ਰੂ ਆਂਵਦੇ ਹਨ । [8]ਬਹੁਤੇ (ਅ) ਘੋੜੇ । [9]ਲੋਹਗੜ੍ਹ । [10]ਮਾਨੋ ਭੱਠ ਵਿਚ ਦਾਣੇ ਭੁੱਜਦੇ ਹਨ । [11]ਹੋਰ ਕੋਈ ਤੁੱਲ ਨਹੀਂ ਹੈ । [12]ਜਿਸ ਦਾ ਦਾਹੜਾ ਵੱਡਾ ਹੈ (ਅ) ਸਮਸ=ਤੁਲ । ਪੀ=ਬਹੁੜੇ । ਨ=ਨਹੀਂ ਹੈ । ਭਾਵ (ਜਿਸ ਦੇ) ਤੁੱਲ ਹੋਰ (ਕੋਈ) ਨਹੀਂ ਹੈ ।

ਜਾਨਹਿ ਪ੍ਰਬੀਨ। ਪੁਨ ਕਰਹਿ ਖੜਗ ਕੇ ਦਾਵ ਘਾਵ। ਜਬਿ ਸੁਨਹਿ ਜੰਗ ਚਿਤਿ ਹੋਤਿ ਚਾਵ ॥ ੩੯ ॥ ਪੁਨ ਜੈਤ ਰੁ ਜਾਤੀ ਮਲਿਕ ਦੋਇ। ਤੀਰਨਿ ਪ੍ਰਹਾਰ ਸ਼ੱਤ੍ਰੂਨਿ ਪਰੋਇ। ਇੱਤ੍ਰਾਦਿ ਸੁਭਟ ਗੁਰੁ ਤੀਰ ਆਇ। ਹਥ ਪਰਿ ਅਰੋਹ ਥਿਤ ਕਿਤਿਕ ਥਾਇਂ ॥੪੯॥ ਤੋੜੈ ਧੁਖਾਇ ਬਨਿ ਸਾਵਧਾਨ।ਬਿਚਿ ਤੁਪਕ ਬਰੂਦ ਗੁਲਕਾਂ ਠੁਕਾਨ[1]। ਭਟ ਕਿਤਿਕ ਦੁਗੁਲਕਾਂ[2] ਬੀਚਿ ਪਾਇ। ਕਰਿ ਰਾਖਿ ਤਮਾਰ ਹਾਥਨਿ ਉਠਾਇ ॥੪੦॥ ਚੌਪਈ ॥ਨਿਜ ਸੈਨਾ-ਪਤਿ ਸਤਿਗੁਰੁ ਹੇਰੇ।ਸਾਦਰ ਕਰੇ ਬਿਠਾਵਨਿ ਨੇਰੇ। ਸਭਿ ਸੋਂ ਕਹਯੋ[3]ਕਰੈਂ ਮਤ ਕੌਨ[4]?। ਲਰਨਿ ਭਲੋ ਨਹਿੰ ਅੰਤਰਿ ਭੌਨ[5] ॥ ੪੧ ॥ ਪੁਰਿ ਕੋ ਤਮਾਗ ਚਲਹਿੰ ਅਬਿ ਬਾਹਰਿ। ਥਿਰਹਿੰ ਹੇਰਿ ਮੈਦਾਨ ਸੁ ਠਾਹਰਿ[6]। ਰਾਤਿ ਅੰਧੇਰੀ ਸੂਝਤਿ ਨਾਂਹੀ। ਆਨਿ ਪ੍ਰਵੇਸ਼ਹਿੰ ਰਿਪੁ ਘਰਿ ਮਾਂਹੀ ॥ ੪੨ ॥ ਅਪਨੇ ਪਰ ਕਾ ਲਖਯੋ ਨ ਜਾਈ। ਆਪਸਿ ਬਿਖੈ ਘਾਵ ਤਨ ਘਾਈ[6]। ਦੂਰਿ ਦੂਰਿ ਜੋਧਾ ਘਿਰਿ ਜਾਇੰ[7]। ਤਬਿ ਲਰਿਬੇ ਕੋ ਹੈ ਨ ਉਪਾਇ ॥੪੩॥ ਪੁਰਿ ਮਹਿੰ ਲਰਨਿ ਦੋਸ਼ ਸਮੁਦਾਈ।ਹਮਰੋ ਮਤ–ਹੈ ਵਹਿਰਿ ਲਰਾਈ[8]–।ਚਢੈ ਹਯਨਿ ਪਰਿ ਰਿਪੁ ਗਨ ਮਾਰੈਂ। ਕਰਹਿੰ ਜੰਗ ਅਰੁ ਰਹੈਂ ਕਿਨਾਰੈ[9]॥੪੪॥ਪੈਂਦੇਖਾਨ ਭਨੀ[10]ਇਹ ਆਛੈ। ਜੋ ਮਸਲਤਿ ਰਾਵਰਿ ਚਿਤ ਬਾਂਛੈ।ਤਉ ਬਿਚਾਰਹੁ ਨਿਜ ਪਰਿਵਾਰ। ਇਸਿ ਕੀ ਰੱਛਨਾ ਬਨਹਿ ਉਦਾਰ ॥ ੪੫॥ ਇਨਹਿੰ ਨਿਕਾਸਹੁ ਕਰਹੁ ਅਗਾਰੀ। ਸਭਿ ਜੋਧਾ ਗਨ ਰਹੈਂ ਪਿਛਾਰੀ। ਸਦਨ ਸਮਾਜ ਨ ਲਾਲਚ ਕਰੋ। ਸਕਲ ਸਕੇਲ ਏਕਿ ਥਲ ਧਰੋ ॥੪੬॥ ਸੋ ਅਸੁਵਾਰ ਸੰਗਿ ਇਨਿ ਰਹੈਂ। ਨਿਜ ਦਲ ਕੀ ਸਮੀਪਿਤਾ ਲਹੈਂ। ਲਰਤਿ ਰਹੈਂ ਸ਼ੱਤ੍ਰੂਨਿ ਕੋ ਮਾਰੈਂ। ਭਰਹਿੰ ਤੁਫੰਗਨਿ ਧਰਹਿੰ ਪ੍ਰਹਾਰੈਂ[10]॥੪੭॥ਲਰਤਿ ਜਿ ਆਗੈ ਪਾਛੈ ਹੱਲੈਂ[11]। ਤਬਿ ਕੁਟੰਬ ਸੋਂ ਭਟ ਸੋ ਮਿਲੈਂ। ਨਵਲਾ ਸੈਨਾਪਤੀ ਮਿਲਾਵਹੁ। ਇਸ ਕਾਰਜ ਪਰਿ ਤਿਹ ਠਹਿਰਾਵਹੁ[7] ॥ ੪੮ ॥ ਸੁਨਿ ਕਰਿ ਨੀਕੋ ਹਰਿ-ਗੋਵਿੰਦਾ ਨਵਲੇ ਕੋ ਦੇਕਰਿ ਭਟ ਬ੍ਰਿੰਦਾ।ਭੇਜਸੋ ਸਭਿ ਪਰਿਵਾਰ ਨਿਕਾਸਨਿ।

---

[1]ਗੋਲੀਆਂ ਠੋਕੀਆਂ। [2]ਦੋ ਗੋਲੀਆਂ। [3]ਕੋਹੜੀ ਗੱਲ ਕਰੀਏ ? [4]ਘਰ ਅੰਦਰ। [5]ਮੈਦਾਨ ਦੀ ਥਾਂ। [6]ਜ਼ਖਮ ਸਰੀਰ ਤੇ ਖਾਵਾਂਗੇ। [7](ਜੇ ਵੱਖੋ ਵੱਖ ਹੋਕੇ ਲੜੀਏ ਤਾਂ) ਦੂਰ ਦੂਰ ਹੋਕੇ ਜੋਧੇ (ਵੈਰੀਆਂ ਵਿਚ) ਘਿਰ ਜਾਣਗੇ। [8]ਸਾਡੀ ਸਲਾਹ ਹੈ ਕਿ ਲੜਾਈ ਬਾਹਰ ਹੋਵੇ। [9]ਪਾਸੇ ਹੀ। [10](ਅਰੀ) ਧਰਕੇ ਮਾਰਨ। [11]ਭਾਵ, ਲੜਦੇ ਭਿੜਦੇ (ਅਸੀਂ) ਅੱਗੇ ਪਿੱਛੇ ਜੋ (ਕਿਸੇ ਪਾਸੇ) ਨਿਕਲ ਜਾਈਏ ਤਾਂ।

'ਦਿਹੁ ਧੀਰਜ ਕੋ ਮਾਨਹਿੰ ਤ੍ਰਾਸ[1]ਨ'॥੪੯॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮਿ ਰਾਸੇ 'ਜੁੱਧ' ਪਸੰਗ ਬਰਨਨੰ ਨਾਮ ਖਸ਼ਟਮੋ ਅੰਸੂ ॥ ੬ ॥

੭. [ਲੋਹਗੜ੍ਹ ਯੁੱਧ। ਬੀਬੀ ਵੀਰੋ ਘਰ ਰਹੀ]।

ਦੋਹਰਾ ॥ ਪਠਿ ਨਵਲੇ ਕੋ ਸਤਿਗੁਰੂ ਸਭਿ ਕੋ ਬਾਕ ਸੁਨਾਇ। 'ਹੁਤੇ ਲੋਹ-ਗੜ ਕੇ ਬਿਖੈ ਪੰਚ ਬੀਸੁ ਭਟ ਭਾਇ[2] ॥੧॥ ਚੌਪਈ ॥ ਅਰੇ ਲਰੋ ਭਟ ਛੁਟੀ ਤੁਫੰਗੈਂ। ਤੋਪ ਸ਼ਬਦ ਕੋ ਹੋਤਿ ਉਤੰਗੈ।ਤਿਨਹੁੰ ਰਖੀ ਅਟਕਾਇ ਲਰਾਈ। ਉਠਤਿ ਕੁਲਾਹਲ[3] ਦੇਤਿ ਸੁਨਾਈ॥੨॥ ਕਬਿ ਲੌ ਅਰਹਿ ? ਸ਼ਾਹੁ ਦਲ ਭਾਰਾ[4]। ਆਵਹਿ ਇਹਾਂ ਹੁਜੀਯਹਿ ਤਮਾਰਾ। ਮਹਾਂ ਤਿਮਰ ਇਕ ਨਿਸਿ ਅੰਧਯਾਰੀ। ਹਯਨਿ ਖੁਰਨਿ ਤੇ ਖੇਹ ਉਡਾਰੀ॥੩॥ ਬਾਂਧੇ ਚੁੰਗ ਮਿਲੇ ਸਭਿ ਰਹੀਯਹਿ ॥ ਪ੍ਰਿਥਕ ਹੋਨਿ ਕੋ ਕਿਮਿ ਨਹਿੰ ਚਹੀਯਹਿ। ਜਬਿ ਪ੍ਰਕਾਸ਼ ਸੂਰਜ ਕੋ ਪਾਵਹੁ। ਤਬਿ ਤੁਰਕਨਿ ਰਿਪੁ ਮਾਰਿ ਗਿਰਾਵਹੁ' ॥੪॥ ਸੁਨਤਿ ਸੁਭਟ ਗੁਰੁ ਤੇ ਲਲਕਾਰੇ।'ਪਾਤਿਸ਼ਾਹ ! ਬਲ ਪਾਇ ਤੁਹਾਰੇ। ਕਿਸ ਗਿਨਤੀ ਮਹਿੰ ਇਹ ਰਿਪੁ ਆਏ। ਹਮ ਮਾਰਹਿੰ ਲਵਪੁਰਿ ਕੋ ਜਾਏ ॥ ੫॥ ਦੁਰਗ ਪ੍ਰਵੇਸ਼ਨਿ ਤੇ ਬਚਿ ਰਹੈਂ[5]। ਨਾਂਹਿ ਤ ਸ਼ਾਹਜਹਾਂ ਕਹੁ ਗਹੈਂ। ਜਬਿ ਚਮਕਹਿੰਗੇ ਖੜਗ ਕਰਾਲੇ। ਤਬਿ ਦੇਖਹੁ ਹੁਇ ਜੰਗ ਬਿਸਾਲੇ॥੬॥ ਪੁਨ ਸਤਿਗੁਰੁ ਸਿਖ ਅਪਰ ਪਠਾਵਾ। 'ਮੰਦਰ ਗਮਨਹੁ ਬਿਲਮਿ ਨ ਲਾਵਾ। ਵਸਤੁ ਲੋਭਕੋ ਕਰੀਯਹਿ ਨਾਂਹੀ।ਪਰੀ ਰਹਨਿ ਦਿਹੁ ਸਭਿ ਘਰੁ ਮਾਂਹੀ॥੭॥ ਕਰਹੁ ਸ਼ੀਘ੍ਰਤਾ ਵਹਿਰ ਲਿਜਾਵਹੁ। ਪੰਥ ਰਾਮਸਰ ਕੋਰਿ ਸਿਧਾਵਹੁ। ਆਗਹਿ ਪਾਛਹਿ ਸੁਭਟ ਰਹੀਜਹਿ। ਬਿਚਿ ਕੁਟੰਬ ਸਗਰੋ ਲੇ ਲੀਜਹਿ॥੮॥ ਪ੍ਰਥਮ ਨ ਤੁਪਕ ਚਲਾਵਹੁ ਕੋਈ। ਗਮਨਹੁ ਸ਼ਬਦ ਜਥਾ ਨਹਿੰ ਹੋਈਂ[6]॥ ਗਯੋ ਸਿੱਖ ਉਤਲਾਵਤਿ ਮੰਦਰਤਮਾਰੀ ਕਰਤਿ ਸਕਲ ਹੀ ਅੰਦਰ ॥ ੯॥ ਇਕ ਸਿੱਖ ਕੌਲਾਂ ਕੋਰਿ ਅਗਾਰਾ।ਭੇਜਜੋ ਸਤਿਗੁਰੁ ਲਮਾਵਨ ਵਾਰਾ। ਜਾਇ ਗੁਰੂ ਕੋ ਬਾਕ ਸੁਨਾਏ। 'ਲੋਭ ਨ ਕਰਹੁ ਵਸਤੁ ਸਮੁਦਾਏ ॥ ੧੦ ॥ ਸਭਿ ਤਜਿ ਨਿਕਸਹੁ ਬਿਲਮਿ ਨ ਕੀਜੈ। ਸੈਨਿ ਸਮੀਪਿ ਅਈ ਲਖਿ ਲੀਜੈ'। ਸਨਿੰਦਨ ਅਰੁ ਡੇਰੇ ਗਨ ਆਏ। ਕਹਿ ਬਹੁ ਬਾਰੀ ਤੁਰਤ ਚਢਾਏ ॥੧੧॥ ਅਤਿ ਦਮੋਦਰੀ ਦੁਖੀ ਬਿਚਾਰੀ। ਪੁੱਤ੍ਰੀ ਬਮਾਹ ਬਿਘਨ ਭਾ ਭਾਰੀ। ਕੌਨ

---

[1]ਡਰ ਨਾ ਮੰਨਣ। [2]੨੫ ਪ੍ਰੇਮੀ ਸੂਰਮੇ। [3]ਹੋਲਾ। [4]ਕਿੰਨਾ ਕੁ ਚਿਰ ਅੜਨਰੋ, ਸ਼ਾਹ ਦਾ ਦਲ ਭਾਰੀ ਹੈ। [5]ਕਿਲੇ ਵਿਚ ਵੜਕੇ (ਭਾਵੇਂ) ਬਚ ਰਹਿਣ। [6]ਭਾਫ ਮਲਕੜੇ।

ਕੌਨ ਵਥੁ[1] ਚਿਤਵੀਤਿ ਖਰੀ। ਤ੍ਰਾਸਤਿ ਸਗਰੀ ਤਜਾਗਨਿ ਕਰੀ ॥ ੧੨ ॥ ਸੁਭਟਨਿ ਸਾਹਿਬਜ਼ਾਦੇ ਲੀਨਿ। ਸੰਗ ਤੁਰੰਗ ਅਰੂਢਨਿ ਕੀਨਿ। ਭਰਜੋ ਸਦਨ ਸਭ ਵਸਤੂ ਕੇਰਾ। ਕਰਿਕੈ ਤਜਾਗ ਚਲੇ ਬਿਨੁ ਦੇਰਾ ॥੧੩॥ਜਥਿ ਦਮੋਦਰੀ ਸਨੰਦਨ ਚਰੀ। ਮਰਵਾਹੀ ਸਨੰਦਨ ਬਿਥ ਬਿਰੀ[2]। ਨਾਨਕੀ ਤੇਗ ਬਹਾਦਰ ਲੀਨੇ। ਚਢਿ ਡੌਰੇ ਪਰਿ ਚਲਿਬੋ ਕੀਨੇ ॥ ੧੪ ॥ ਦਾਸੀ ਦਾਸਨਿ ਕੋ ਸਮੁਦਾਈ।ਚਲੇ ਸੰਗਿ। ਨਹਿੰ ਬਿਲਮਿ ਲਗਾਈ।ਰਾਤਿ ਅੰਧੇਰੀ ਪੰਥ ਨ ਸੂਝਤਿ। ਗਮਨਤਿ ਰਾਮਤਾਲ ਮਗ ਬੂਝਤਿ ॥ ੧੫ ॥ ਆਪਸਿ ਮਹਿੰ ਇਤਿ ਉਤਿ ਹੁਇ ਚਾਲੇ। ਸੰਘਨੇ ਬ੍ਰਿੱਛ ਖਰੇ ਬਹੁ ਡਾਲੇ। ਚਲਿਬੇ ਕੋ ਮਗ ਥਡੋ ਨ ਜਹਾਂ। ਨੀਠ ਨੀਠ ਗਮਨਤਿ ਭੇ ਤਹਾਂ ॥੧੬॥ ਜਾਇ ਰਾਮ-ਸਰ ਪਰ ਥਿਰੁ ਹੋਏ। ਸੁਭਟ ਸੁਚੇਤ ਬੀਰ ਰਸ ਭੋਏ। ਉਤ ਕੌਲਾਂ ਆ ਮਿਲਿਬੋ ਕੀਨਿ। ਗੁਰੁ ਪਰਿਵਾਰਹਿ ਸੰਗ ਪ੍ਰਬੀਨ ॥੧੭॥ ਸ਼੍ਰੀ ਹਰਿਗੋਵਿੰਦ ਢਿਗ ਸੁਧਿ ਆਈ। ਕਰੀ ਸ਼ੀਘ੍ਰ ਹੀ ਅਪਨਿ ਚਢਾਈ। ਪ੍ਰਥਮ ਅਕਾਲ ਤਖਤ ਕੇ ਥਾਈਂ। ਹਯ ਆਰੂਢੇ ਗ੍ਰੀਵ ਨਿਵਾਈ ॥ ੧੮ ॥ ਪੌਰ ਦਰਸ਼ਨੀ ਬੰਦਨ ਕੀਨਿ। ਚਲੇ ਪ੍ਰਦਛਨਾ[3] ਦਿਸ਼ਾ ਪ੍ਰਬੀਨ। ਫਿਰਿ ਆਏ ਦੁਖਭੰਜਨਿ ਬੇਰਿ। ਡੇਢ ਜਾਮ ਤਥਿ ਜਾਮਨਿ ਹੇਰਿ[4] ॥ ੧੯ ॥ ਗੁਰੂ ਕਹਜੋ 'ਆਧੇ ਰਹੁ ਚਰੇ'[5]।ਅਰਧ ਸ਼ਨਾਨ ਤਾਲਿ ਲਿਹੁ ਕਰੋ।ਸੋ ਸਨੱਧ[6] ਹੁਇ ਹਯ ਜਥਿ ਚਰੋਂ। ਪੁਨ ਸੋ ਅਰਧ ਸੁਚੇਤਾ ਕਰੋਂ॥੨੦॥ ਇਮਿ ਕਹਿ ਆਪ ਕੀਨਿ ਇਸ਼ਨਾਨਾ। ਬਸਤ੍ਰ ਸ਼ਸਤ੍ਰ ਪਹਿਰੇ ਬਿਧਿ ਨਾਨਾ। ਫਿਰਤ ਪ੍ਰਦਛਨਾ ਚਲਿ ਕਰਿਆਏ। ਪੌਰ ਦਰਸ਼ਨੀ ਸੀਸ ਨਿਵਾਏ ॥ ੨੧ ॥ ਅੰਦਰ ਸ਼੍ਰੀ ਹਰਿਮੰਦਰ ਗਏ। ਦੈ ਕਰ ਬੰਦਿ ਬੰਦਨਾ ਕਿਏ।ਖਰੇ ਹੋਇ ਗੁਰ ਸਭਿਨਿ ਅਗਾਰੀ। ਬਿਨਤੀ ਲੈ ਕਰਿ ਨਾਮ ਉਚਾਰੀ ॥ ੨੨ ॥ ਛਪੈ ॥ 'ਸ਼੍ਰੀ ਗੁਰ ਨਾਨਕ ਜੋਤਿ ਹੋਤਿ ਨਿਤ ਸਿੱਖ ਸਹਾਯਕ। ਬਿਘਨ ਮਿਟਾਇ ਅਨੇਕ ਏਕ ਚਿਤ ਸਿਮਰਿ ਸੁਭਾ-ਯਕ[7]। ਦੁਰਜਨ ਕੋ ਸਮੁਦਾਇ ਆਇ ਤਿਨ ਤਤਛਿਨਿ ਘਾਯਕ[8]। ਦੁਸ਼ਟ ਅਰਿਸ਼ਟ ਨਿਵਾਰਿ ਧਾਰ ਕਰ ਸਦਾ ਬਚਾਯਕ[9]। ਜਗ ਨਾਯਕ ਨਾਯਕ

[1]ਕਿਹੜੀ ਕਿਹੜੀ ਚੀਜ਼ (ਲੈ ਚਲਾਂ)। [2]ਰਥ ਵਿਚ ਦੋਵੇਂ ਬੈਠੀਆਂ। [3]ਪ੍ਰਕਰਮਾਂ ਵੇਲ। [4]ਰਾਤ ਦੇਖੀ। [5](ਘੋੜਿਆਂ) ਤੇ ਚੜ੍ਹੇ ਰਹੋ। [6]ਤਿਆਰ ਬਰਤਿਆਰ। [7](ਜੋ) ਇਕ ਚਿਤ ਹੋਕੇ ਸੁਭਾਵਕ ਹੀ ਸਿਮਰੇ। [8]ਆਇਆ ਹੈ ਵੈਰੀਆਂ ਦਾ ਸਮੂਹ ਉਨ੍ਹਾਂ ਨੂੰ ਫੌਰੀ ਮਾਰ ਦਿਓ। [9]ਹੱਥ ਧਰਕੇ (ਦਾਸਾਂ ਨੂੰ) ਸਦਾ ਬਚਾਂਵਦੇ ਹੋ।

ਪ੍ਰਭੂ!ਵਿਭੋ ਰੂਪ ਦਾਯਕ ਬਿਜੈ[1]।ਰਘੁਨਾਯਕ ਸਾਯਕ ਬਚਨ ਰਚਨ ਅਨੰਦ-ਸਦ ਜੈ ਅਜੈ[2]॥੨੩॥ਸ਼੍ਰੀ ਅੰਗਦ ਕੁਲ ਚੰਦ ਬੰਦਿ ਕਰ ਬੰਦਨ ਮੋਰੀ। ਦੁੰਦ ਬਿਲੰਦ ਨਿਕੰਦ,ਕੰਦ ਸੁਖ ! ਸ਼ਰਨੀ ਤੋਰੀ। ਦੀਨ ਬੰਧੁ, ਗੁਨ ਸਿੰਧੁ, ਪੰਥ ਗਤਿ ਕੋ ਦਿਖਰਾਵਤਿ[3]।ਜਸੁ ਬਿਸਾਲ, ਅਰਿ ਘਾਲਿ, ਘਾਲਿ ਦਾਸਨ ਮਨ ਭਾਵਤਿ[4]।ਜਰ ਅਜਰ ਗੋਇ ਉਰ ਅਜਰ ਮਹਿੰ,ਨਹਿੰ ਦਿਖਾਇ,ਅਸ ਮਤਿ ਗਹੈ[5]।ਬਰ ਬਦਨ ਸਦਨ ਸੁਖ ਬਰ ਦਿਹੋ ਲਹੌਂ ਬਿਜੈ ਰਿਪੁ ਦਲ ਦਹੈ[6]॥ ੨੪ ॥ ਕੁਲ ਭੱਲਜਨਿ ਕੇ ਮੌਰ ਔਰਿ ਸਮਸਰ ਨਹਿੰ ਜਨਿਯਤਿ। ਦਾਤਾ ਮਹਿਦ ਉਦਾਰ ਸਾਰ ਦਾਸਨਿ ਦੇ ਭਨੀਯਤਿ[7]। ਬਾਈਸ ਮੰਜੀ ਦੀਨ ਕੀਨ ਸਿਖ ਦਾਸ ਨਿਹਾਲਾ। ਨਿਵੈਂ ਜਗਤਿ ਦਰਬਾਰ ਧਾਰਿ ਇੱਛਾ ਸੁ ਬਿਸਾਲਾ। ਪਿਖਿ ਪ੍ਰੇਮ ਨੇਮ ਬਿਨੁ[8]ਛੇਮ ਦੇ, ਇਮਿ[9] ਕੀਰਤੀ ਬਹੁ ਸਜੈ।ਸ਼੍ਰੀ ਅਮਰਦਾਸ ਗੁਨ ਰਾਸਿ ਬਰ ! ਬਰ ਦੇਵਹੁ–ਰਿਪੁ ਤੇ ਬਿਜੈ–॥੨੫॥ਚੌਥੇ ਸਤਿਗੁਰੁ ਭਏ ਲਏ ਜਸੁ ਜਗਤਿ ਉਜਾਲਾ।ਸਦਾ ਪ੍ਰੇਮ ਕੇ ਬਸੀ ਦੇਤਿ ਬਰ ਹੋਇ ਕ੍ਰਿਪਾਲਾ। ਮਾਯਾ ਬਿਖੈ ਅਲੇਪ ਛੇਪ ਨਹਿੰ ਕਿਸਹੂੰ ਕਾਲਾ। ਸਦਾ ਸੱਚਿਦਾ ਨੰਦ, ਬੰਦਿ ਪਦ[10]ਭਏ ਨਿਹਾਲਾ।ਨਿਤ ਨਮਹਿ ਨਮਹਿ ਪੁਨ ਪੁਨ ਨਮਹਿ,ਮਹਿ ਮਹਿੰ ਮਹਿਮਾਂ ਮਹਾਂਬਰ[11]।ਕਰ ਜੋਰਿ ਨਿਹੋਰਤਿਬਿਜੈ ਦਿਹੁ ਗੁਰੁਰਾਮਦਾਸ ਸ਼੍ਰੀ ਬਦਨਬਰ[12]॥੨੬॥ਭਗਤ ਭਾਵਨਾ ਭਰਨਿ ਹਰਨਿ ਭੈ ਸ਼੍ਰੀ ਭਗਵੰਤ॥ ਸ਼ਰਨਿ ਸੂਰ, ਪੂਰਿਪੂਰ,ਮੁਕਤਿਦਾਯਕਸਭਿ*ਸੰਤ[13]।ਪਰਉਪਕਾਰੀ ਧੀਰ ਭੀਰ ਨਿਤ ਸਿੱਖਨਿ ਕੇਰੀ।ਕਰਤਿ ਉਧਾਰ ਉਦਾਰ[14] ਬਿਦਤ ਜਿਤਿ ਕਿਤ ਮਹਿੰ ਹੇਰੀ[15]।ਸ਼੍ਰੀ ਅਰਜਨ ਸਿਰਜਨਿ ਸ਼ੋਧ ਜਨ ਨਮੋਨਮੋ ਪਗ ਸਤਿਗੁਰੁ।

---

[1]ਜਗਤ ਦੇ ਸ੍ਵਾਮੀਆਂ ਦੇ ਸ੍ਵਾਮੀ ਹੋ ਪ੍ਰਭੂ ! (ਆਪ ਦਾ) ਰੂਪ ਸਾਰੇ ਵਿਆਪਕ ਹੈ ਤੇ ਆਪ ਜੋ ਦੇ ਦਾਤੇ ਹੋ। [2]ਰਾਮਚੰਦ੍ ਦੇ ਬਾਣਾਂ (ਵਤ ਆਪ ਦੇ) ਬਚਨ (ਅਮੋਘ ਹਨ) ਅਨੰਦ ਤੇ ਜੋ ਦੇ ਆਪ ਰਚਨਹਾਰੇ ਹੋ ਤੇ ਅਜੈ (ਆਪ ਦਾ ਸ੍ਵਰੂਪ) ਹੈ। [3]ਮੁਕਤੀ ਦਾ ਰਾਹ ਦਿਖਾਂਵਦੇ ਹੋ (ਦਾਸਾਂ ਨੂੰ)। [4]ਦਾਸਾਂ ਦੀ ਘਾਲਣਾ (ਜਿਨ੍ਹਾਂ ਨੂੰ) ਭਾਂਵਦੀ ਹੈ। [5]ਜਰਕੇ ਅਜਰ (ਭਾਵ ਸਿੱਧੀਆਂ) ਗੁਪਤ ਰਖੀਆਂ ਹਨ, ਹਿਰਦੇ ਰੂਪ ਵਿਹੜੇ ਵਿਚ, ਤੇ ਦਿਖਾਈਆਂ ਨਹੀਂ, ਐਸੀ ਮੱਿਮਤੀ ਧਾਰੀ ਮੀ ਜਿਨ੍ਹਾਂ ਨੇ। [6](ਆਪਣੇ ਸ੍ਰੇਸ਼ਟ ਮੁਖੋਂ ਹੋ ਸੁਖਾਂ ਦੇ ਘਰ ਸ੍ਰੇਸ਼ਟ ਵਰ ਦਿਓ ਕਿ ਮੈਂ ਫਤੋ ਪਾਵਾਂ ਵੈਰੀਆਂ ਦਾ ਦਲ ਨਾਸ਼ ਕਰਕੇ। [7]ਦਾਸਾਂ ਨੂੰ ਸਾਰ ਦੇਣ ਵਾਲੇ ਕਹੇ ਜਾਂਦੇ ਹੋ। [8]ਨੇਮ ਬਿਨਾ ਨਿਰਾ ਪ੍ਰੇਮ ਤੱਕ ਕੇ ਹੀ। [9]ਇਉਂ। [10]ਜਿਨ੍ਹਾਂ ਨੇ ਚਰਨ ਬੰਦੇ। [11]ਪ੍ਰਿਥਵੀ ਤੇ ਮਹਿਮਾਂ (ਆਪ ਦੀ) ਬੜੀ ਭਾਰੀ ਹੈ। [12](ਆਪਣੇ) ਸ੍ਰੇਸ਼ਟ ਮੁਖ ਤੋਂ। [13]ਸਾਰੇ ਸੰਤਾਂ ਨੂੰ। [14]ਮੁਕਤ ਕਰਦੇ ਹੋ ਦਾਤੇ ਹੋਕੇ। [15]ਪ੍ਰਿਥਵੀ ਤੇ ਦਿਖਾਈ ਦੇ ਰਹੀ ਹੈ। *ਪਾ:–ਸਮ।

ਅਬਿ ਸ਼ੱਤ੍ਰੁ ਜੀਤਿ ਕੀ ਕਾਮਨਾ, ਹਤੌਂ,ਪਲਾਵਹਿਂ ਸਮ ਰੁਰੂ[1]॥੨੭॥ਦੋਹਰਾ। ਸੁਨਿ ਉਸੱਤਤਿ ਕੋ ਤਿਹ ਸਮੈ ਸ਼੍ਰੀ ਹਰਿਮੰਦਰ ਮਾਂਹਿ। ਗਿਰਾ ਪ੍ਰਗਟ ਹੋਈ ਸੁਨੀ 'ਕਰਹੁ ਤੁਰਕ ਗਨ ਦਾਹਿ ॥੨੮॥ਪ੍ਰਥਮ ਜੰਗ ਤੁਮ ਤੇ ਉਠਜੋ[2] ਲਰੈਂ ਬਹੁਤ ਹੀ ਕਾਲ। ਸਨੇ ਸਨੇ ਗਨ ਤੁਰਕ ਕੀ ਉਖਰਹਿਂ ਜਰਾਂ ਬਿਸਾਲ ॥੨੯॥ ਲਹਹੁ ਬਿਜੈ ਰਿਪੁ ਬ੍ਰਿੰਦ ਤੇ ਨਿਭੈ ਹਤਹੁ ਹਥਿਯਾਰ। ਮਾਰਿ ਮਲੈ-ਛਨਿ ਸੈਨਿ ਕੋ ਲੀਜਹਿ ਬਿਜੈ ਉਦਾਰ[3] ॥੩੦॥ ਸੁਨਿ ਸ਼੍ਰੀ ਹਰਿਗੋਬਿੰਦ ਜੀ ਨਮੋ ਕਰੀ ਕਰ ਜੋਰਿ। ਪਰਮ ਪ੍ਰੇਮ ਕਰਿ ਨਿਕਸਿ ਤਬਿ ਫਿਰੇ ਪ੍ਰਦਛਨਾ ਓਰਿ ॥੩੧॥ ਚਤਰ ਪ੍ਰਕਰਮਾ ਕਰਿ ਫਿਰੇ ਕਰਿ ਬੰਦਨ ਦਰਬਾਰ। ਪੌਰ ਦਰਸ਼ਨੀ ਆਇ ਕੈ ਸਿਰ ਧਰਿ ਨਮਹਿਂ ਉਦਾਰ[4] ॥੩੨॥ ਕਰਜੋ ਹਕਾਰਨਿ ਹਯ ਬਲੀ ਆਯੋ ਤਹਿਂ ਤਤਕਾਲ। ਆਰੋਹਨਿ ਸਤਿਗੁਰੁ ਭਏ ਧਨੁਖ ਕਠੋਰ ਸੰਭਾਲਿ॥੩੩॥ਚੰਚਲ ਬਲੀ ਤੁਰੰਗ ਬਹੁ ਕੀਮਤਿ ਜਿਸ ਕੀ ਲਾਖ। ਗੁਰੁ ਮਨ ਸੋਂ ਲਯ ਲੀਨਿ ਹੁਇ[5] ਚਲਤਿ ਜਥਾ ਅਭਿਲਾਖ॥੩੪॥ ਗੋਲ[6] ਚਮੂੰ ਕੋ ਸੰਗਿ ਲੈ ਹੋਇ ਗੁਰੂ ਸਵਧਾਨ। ਚਾਹਤਿ ਭੇ ਸੰਗ੍ਰਾਮ ਕੋ ਗਏ ਰਾਮ-ਸਰ ਥਾਨ ॥੩੫॥ ਕਰੀ ਸੰਭਾਰਿ ਪ੍ਰਵਾਰ ਕੀ ਸ਼੍ਰੀ ਸਤਿਗੁਰੁ ਤਿਸਿ ਕਾਲ। -ਇਕਿ ਵੀਰੋ ਕੀ ਸੁਧਿ ਨਹੀਂ ਔਰ ਸਕਲ ਹੈਂ ਨਾਲ॥੩੬॥ਗੁਡੀਯਾ ਰਹੀ ਸੰਭਾਲਤੀ ਬੀਬੀ ਬੀਚ ਅਗਾਰ। ਰਾਖਤਿ ਪ੍ਰਾਨਨਿ ਜਨੋਂ ਜਿਨੈ-ਐਸੇ ਕਰਜੋ ਬਿਚਾਰ ॥੩੭॥-ਮਾਤਾ ਸਮੁਝਜੋ ਹੋਇਗੀ ਦੂਸਰ ਮਾਤਾ ਸੰਗ। ਧਾਂਤੇ ਭੂਲੀ ਸਦਨ ਮੈਂ-ਲਸ਼ਾਵੈ ਕੌਨ ਨਿਸੰਗ॥੩੮॥ ਸਿੰਘੇ ਪੋਹਤ ਕੋ ਕਹਜੋ-'ਬਾਬਕ[8] ਸੰਗਿ ਸਿਧਾਰਿ। ਆਨੋ ਬੀਬੀ ਕੋ ਇਹਾਂ ਸਫਲੈ ਜਨਮ ਤੁਹਾਰਿ'॥੩੯॥ਸ਼੍ਰੀ ਗੁਰੁ ਆਗਸ਼ਾ ਤੇ ਚਲੇ ਹਾਥ ਬੰਦੂਕਨਿ ਧਾਰਿ।ਸ਼੍ਰੀਨਾਨਕ ਸਿਮਰਤਿ ਰਿਦੈ ਕਾਰਜ ਲਸ਼ਾਵਹਿਂ ਸਾਰ ॥੪੦॥ ਦਈ ਨਿਸ਼ਾਨੀ ਸਿਮਰਨੀ ਕਹਜੋ 'ਜਿ ਹੁਇ ਭਟ ਭੇਰਿ। ਤੁਪਕ ਅਵਾਜ਼ ਕਰੀਜਏ[9] ਪਠਹਿਂ ਬੀਰ ਬਿਨੁ ਦੇਰਿ॥੪੧॥ਘਿਰਿਬੇ ਤੇ ਚੌਕਸ ਰਹਹੁ ਦਾਵ ਘਾਵ ਕਰਿ ਜਾਇ। ਬੀਰ ਸਹਾਇਕ ਸਭਿ ਖਰੇ ਸੁਨਤਿ ਸ਼ੀਘ੍ਰਤਾ ਆਇਂ[10] ॥ ੪੨ ॥ ਦੋਨਹੁ ਜੋਧਾ ਧੀਰ ਧਰਿ ਗਏ ਤੁਰੰਗ ਧਵਾਇ। ਸਤਿਗੁਰੁ ਕਰਤਿ ਪ੍ਰਤੀਖਨਾ[11] ਖਰੇ

[1]ਛੋੜ ਜਾਣ ਹਰਨਾਂ ਵਾਂਗ। [2]ਭਾਵ ਜੰਗ ਦਾ ਅਰੰਭ ਤੁਸਾਂ ਕੀਤਾ ਹੈ। [3]ਭਾਵ ਗੁਰੂ ਜੀ। [4]ਗੁਰੂ ਜੀ ਦੇ ਮਨ ਨਾਲ ਤਦਾਕਾਰ ਹੋਕੇ। [5]ਜੋਧਾ। [6]ਰਬਾਬੀ ਦਾ ਨਾਮ ਹੈ। [7]ਬੰਦੂਕ ਦੀ ਆਵਾਜ਼ ਕਰਨੀ। [8]ਆਵਣਗੇ (ਤੁਹਾਡੀ ਸਹਾਇਤਾ ਨੂੰ)। [9]ਫ਼ਿਰੀਕ।

ਭਏ ਤਿਸਿ ਥਾਇੰ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮ ਰਾਸੇ 'ਜੁੱਧ' ਪ੍ਰਸੰਗ ਵਰਨਨੈ ਨਾਮ ਸਪਤਮੋ ਅੰਸੁ ॥ ੭ ॥

੮. [ਬੀਬੀ ਵੀਰੋ ਜੀ ਨੂੰ ਲਿਆਂਦਾ]।

ਦੋਹਰਾ ॥ ਇਤਿ ਸਤਿਗੁਰੁ ਇਹ ਬਿਧਿ ਕਰੀ ਨਿਕਸੇ ਮੰਦਿਰ ਛੋਰਿ। ਉਤ ਲਸ਼ਕਰ ਸਭਿ ਝੁਕ ਪਰਸੋ ਜੰਗ ਲੋਹਗੜ੍ਹ ਘੋਰ[1] ॥ ੧ ॥ ਚੌਪਈ ॥ ਸ਼ਲਖ ਤੁਫੰਗਨਿ ਬ੍ਰਿੰਦ ਚਲਾਈ। ਬੀਚਿ ਲੋਹਗੜ ਮਾਰਿ ਮਚਾਈ। ਇਤਿ ਉਤਿ ਘੇਰਿ ਲੀਨਿ ਜਬਿ ਗਾਢੇ। ਦਾਰੁਨ ਜੰਗ ਮਚਸੋ ਰਿਸ ਬਾਢੇ ॥ ੨ ॥ ਅਲਪ ਭੀਤ ਚਹੁੰ ਦਿਸ਼ਿ ਮਹਿੰ ਭਾਂਹਿ। ਓਟਾ ਹਿਤ ਬਚਾਵ ਕੁਛ ਨਾਂਹਿ[2]। ਕੇਤਿਕ ਚਿਰ ਸੋ ਲਰੇ ਜੁਝਾਰੇ। ਨੇਰੇ ਢੁਕਿ ਲੀਨਿਸਿ ਸ਼ਭਿ ਮਾਰੇ ॥ ੩ ॥ ਅੰਤ ਸਮੈਂ ਕਰਵਾਰ ਪ੍ਰਹਾਰੈਂ[3]। ਹਤੇ ਅਨੇਕ ਕਹਾਂ ਲਗ ਮਾਰੈਂ। ਗਿਰੇ ਜੁਝ ਕਰਿ ਜੰਗ ਮਝਾਰਾ। ਇਮਿ ਜਬਿ ਲਰਤਿ ਲੋਹਗੜ੍ਹ ਮਾਰਾ ॥ ੪ ॥ ਅਧਿਕ ਅੰਧੇਰਾ ਦ੍ਰਿਸ਼ਟਿ ਨ ਪਰੈ। ਜਾਨਸੋ ਇਹਾਂ ਨ ਕੋ ਅਬਿ ਅਰੈ।ਸਤਿਗੁਰੁ ਕੇ ਮਹਿਲਨਿ ਕੋ ਗਏ। ਕਿਤਿਕ ਸੁਧਾਸਰ ਦਿਸ਼ਿ ਕੇ ਅਏ ॥ ੫ ॥ ਸੁੰਨੇ ਹੇਰਿ ਪ੍ਰਵੇਸ਼ੇ ਜਾਈ। ਕੋਸ਼ਟ ਭਰੇ ਪਰੇ ਜੁ ਮਿਠਾਈ। ਹੁਤੇ ਛੁਧਾਤੁਰ ਤੁਰਕ ਘਨੇਰੇ। ਲਵਪੁਰਿ ਅਚਸੋ ਚਢੇ ਜਿਸ ਬੇਰੇ ॥ ੬ ॥ ਲੇ ਲੇ ਕਰਿ ਬਿਸਾਲ ਪਕਵਾਨਾ ਹਰਖਤਿ ਹੋਤਿ ਲਗੇ ਮਿਲਿ ਖਾਨਿ। ਅਪਰਨਿ ਕੋ ਬੁਲਾਇ ਢਿਗ ਲੇਤਿ। 'ਖਾਨਾ ਖਾਹੁ' ਆਪਿ ਤਹਿੰ ਦੇਤਿ ॥ ੭ ॥ 'ਗੁਰੁ ਨਹਿੰ ਇਹਾਂ ਭਾਜਿ ਕਰਿ ਗਯੋ। ਪਰਸੋ ਸਮਾਜ ਲੁਟਸੋ ਸਭਿ ਲਯੋ'। ਇਮਿ ਸਗਰੇ ਪੁਰਿ ਮਹਿੰ ਫਿਰਿ ਗਏ। ਖੋਜਤਿ ਫਿਰਹਿੰ ਨ ਕਿਤ ਦ੍ਰਿਸ਼ਟਏ ॥ ੮ ॥ ਧਰਸੋ ਹਰਖ ਤੁਰਕਨਿ: 'ਬਿਨੁ ਲਰੇ। ਫਤੇ ਲਈ ਬਿਨੁ ਮਾਰੇ ਮਰੇ'। ਇਮਿ ਨਹਿੰ ਜਾਨਤਿ ਮੂਰਖ ਕਾਚੇ।–ਪ੍ਰਾਤਿ ਹੋਤ ਲੌ ਹਮ ਹੈਂ ਬਾਚੇ–॥੯॥ ਪਸਰੀ ਸੈਨਿ ਸੁਧਾਸਰ ਭੀਕਾ। ਫਿਰਹਿੰ ਤਿਮਰਿ ਮਹਿੰ, ਦਿਖਤਿ ਨ ਨੀਕਾ। ਭੂਲੇ ਬਿਚਰਤਿ ਊਚੇ ਬੋਲਤਿ। ਬੀਚਿਨਿ ਬਿਖੈ ਬ੍ਰਿੰਦ ਭਟ ਡੋਲਤਿ ॥ ੧੦ ॥ ਇਤਨੇ ਮਹਿੰ ਦੋਨਹੁ ਗੁਰੁ ਸੂਰੇ। ਬਾਬਕ ਅਰ ਸਿੰਘਾ ਰਿਸ ਪੂਰੇ। ਬੀਬੀ ਕੇਰਿ ਮਹਿਲ ਤਰ ਗਏ। ਜੋ ਸੋਚਤਿ ਬੈਠੀ ਦੁਖ ਮਏ ॥ ੧੧ ॥ ਬਹੁ ਬਿਧਿ ਚਿਤਵਤਿ ਰਿਦੇ ਬਿਚਾਰੀ। ਤਰੇ ਢਿਰੇ ਲੇ ਨਾਮ ਪੁਕਾਰੀ। 'ਆਵਹੁ ਸ਼ੀਘ੍ਰ ਗੁਰੂ ਸਿਮਰੰਤੇ। ਕਸੋਂ ਕਰਿ ਬੈਠੀ ਹੋਇ ਨਿਚਿੰਤੇ' ॥੧੨॥ ਨਹਿੰ ਪਤਿਯਾ-

[1]ਭਜਾਨਕ (ਮਚ ਗਿਆ)। [2]ਬਚਾਉ ਵਾਸਤੇ ਕੁਛ ਨਹੀਂ ਸੀ। [3]ਤਲਵਾਰ ਮਾਰਦੇ ਹਨ।

ਵ੍ਰਿਤਿ ਪਤਾ ਨ ਪਾਵੈ[1]।–ਸ਼ੱਤ੍ਰੂ ਸੈਨ ਨਹਿੰ ਗਹਿ ਲੇ ਜਾਵੈ–।'ਹੋ ਤੁਮ ਕੌਨ?' ਬੂਝਨਾ ਕੀਨੀ। 'ਜਬਿ ਲੌ ਨੀਕੇ ਲੇਉਂ ਨ ਚੀਨੀ ॥੧੩॥ ਤਬਿ ਲੌ ਨਹੀਂ ਕਿਵਾਰ ਉਘਾਰੋ। ਬੈਠੀ ਇਹਾਂ ਪ੍ਰਾਨ ਹਨਿ ਡਾਰੋਂ'। ਸਿੰਘੇ ਤਬਹਿ ਸਿਮਰਨੀ ਦੀਨਿ। 'ਇਹੁ ਗੁਰੁ ਕਰ ਕੀ ਲੇਵਹੁ ਚੀਨਿ' ॥ ੧੪ ॥ ਦੀਪਕ ਕੋ ਪਰਕਾਸ਼ ਨਿਹਾਰੀ[2]।ਭਈ ਰਿਦੇ ਮਹਿੰ ਆਨੰਦ ਭਾਰੀ।ਜਬੈ ਨਿਸ਼ਾਨੀ ਪਿਤ ਨਿਰਖਾਏ[3]। ਉਤਰਿ ਅਗਾਰ ਕਿਵਾਰ ਬਿਲਾਏ[4] ॥ ੧੫ ॥ ਤਬਿ ਚਢਾਇ ਚਾਲੇ ਜੁਗ ਬੀਰ। ਸਨੈ ਸਨੈ ਹਯ ਕੀ ਗਤਿ ਧੀਰ। ਸੈਨਾ ਆਗੈ ਮੁਗ਼ਲ ਪਠਾਨੀ। ਇਤਿ ਉਤਿ ਫਿਰਤਿ ਮਨਹੁੰ ਬਵਰਾਨੀ ॥੧੬॥ ਆਇ ਸੁਧਾਸਰ ਤਟ ਲਗਿ ਫਿਰੇ। ਢਤੇ ਜਾਨਿ ਮਨ ਆਨੰਦ ਭਰੇ। ਪੌਰ ਦਰਸ਼ਨੀ ਘੋਰਾ ਖਰਸੋ। ਉਤਰਸੋ ਮੁਗ਼ਲ ਬੀਰ ਤਹਿ ਬਿਰਸੋ ॥ ੧੭ ॥ ਇਹ ਦੌਨਹੁੰ ਆਵਤਿ ਤ੍ਰਿਸ ਜਾਨੇ। ਹਯ ਪਗ ਧਰਿ ਧਰਿ ਸ਼ਬਦ ਉਠਾਨੇ[5]। ਚਮਕ ਮੁਗ਼ਲ ਤਬਿ ਭੌਮਰ ਗਹਸੋ। 'ਅਹੋ ਕੌਨਿ ਤੁਮ ?' ਬਲ ਭਰ ਕਹਸੋ ॥ ੧੮ ॥ ਬਾਬਕ ਭੁਨਸੋ 'ਆਪਨੇ ਭਾਈ। ਥਿਰੇ ਰਹੋ ਰਾਖਹੁ ਤਕਰਾਈ। ਖੋਜਤਿ ਗੁਰੁ ਕੋ ਬਿਚਰਤਿ ਸਾਰੇ। ਤੁਮ ਨੇ ਅਬਿ ਲੌ ਨਹੀਂ ਨਿਹਾਰੇ?' ॥ ੧੯ ॥ ਇਮ ਕਹਿ ਚਲੇ ਜਾਤਿ ਅਗੁਵਾਏ।ਮੁਗ਼ਲ ਬਰੋਬਰ ਕੋ ਜਬਿ ਆਏ।ਚਰਸੋ ਖਰੋ ਸਾਯੁਧ ਸ਼ਵਧਾਨਾ। ਤਬਿ ਸਿੰਘੇ ਮਨ ਐਸੇ ਜਾਨਾ॥੨੦॥–ਚਮੂੰ ਇਹਾਂ ਲਗ ਪਸਰੀ ਸਾਰੇ। ਹੋਇ ਨ ਅਸ ਭ੍ਰਿਰ ਪਰਹਿੰ ਅਗਾਰੇ–। ਔਚਕ ਹਯ ਕੀ ਬਾਗ ਉਚਾਈ। ਕਰਸੋ ਤੇਜ ਕੁਛ ਚਲਸੋ ਪਲਾਈ ॥ ੨੧ ॥ ਬੀਬੀ ਕੋ ਪਗ ਭੂਖਨ ਛਨਕੇ। ਚਲਤਿ ਬੇਗ ਤੇ ਮਿਲਿ ਮਿਲਿ ਠਨਕੇ[6]। ਤਿਨ ਕੋ ਸ਼ਬਦ ਮੁਗ਼ਲ ਸੋ ਸੁਨਿ ਕੇ। ਰੌਰਾ ਕਰਸੋ ਉਚ ਬਚ ਭਨਿਕੇ॥੨੨॥'ਆਵਹੁ ਧਾਇ ਸੁਭਟ ਹਮ ਸੰਗੀ। ਹੁਇ ਸੁਚੇਤ ਬਨ ਤੇਜ਼ ਤੁਰੰਗੀ'। ਦੁਸ਼ਮਨ ਬਿਚ ਤੇ ਜਾਤਿ ਪਲਾਏ। ਗੁਰੂ ਕਬੀਲੇ ਲੇਤਿ ਲੰਘਾਏ ॥ ੨੩ ॥ ਰੋਕਹੁ ਜੋ ਲੇਨੋ ਹੈ ਬਾਜਾਨਤੁ ਮਿਲ ਜੈ ਹੈ ਅਪਨ ਸਮਾਜ[7]।ਏਵ ਪੁਕਾਰਤਿ ਮੂਰਖ ਮਾਨੀ[8]। ਹਯ ਕੋ ਪ੍ਰੇਰਤਿ ਭਾ ਅਗੁਵਾਨੀ ॥੨੪॥ 'ਜਾਨਿ ਨ ਦੇਉਂ ਦੁਬੇਲਾ ਤੋਹੀ[9]'।

---

[1]ਛਰੋਸਾ ਨਹੀਂ ਰੱਖਦੀ ਜਿਤਨਾ ਚਿਰ ਪਤਾ ਨਹੀਂ ਪਾ ਲੇਂਦੀ। [2](ਬੀਬੀ ਨੇ ਮਾਲਾ) ਦੇਖੀ। [3]ਵੇਖੀ। [4]ਘਰੋਂ ਉਤਰ ਕੇ ਬੂਹਾ ਖੋਲ੍ਹਿਆ। [5]ਘੋੜੇ ਦੇ ਪੈਰ ਧਰਤੀ ਤੇ ਧਰਨ ਦੀ ਆਵਾਜ਼ ਉਠੀ। [6]ਆਪੋ ਵਿਚ ਖਹਿ ਕੇ ਖੜਕ ਪਏ। [7]ਘੋੜੇ ਤੇਜ਼ ਕਰਕੇ। [8]ਆਪਣੇ ਸਾਥੀਆਂ ਨਾਲ ਜਾ ਮਿਲੂ। [9]ਹੌਕਾਰੀ। [10]ਤੁਹਾਨੂੰ ਦੋਹਾਂ ਨੂੰ। [ਪੰਜਾਬੀ–ਦੁਬੇਲਾ=ਘੋੜਾ ਜਿਸਦੀ ਪਿੱਠ ਤੇ ਦੋ ਅਸਵਾਰ ਹੋਣ]।

ਉਤਰਿ ਛੋਰ ਅਬਿ ਸੁਟਿਬੋ*ਹੋਹੀ[1]।ਭੀਖਨ ਤੁਮਰ ਹਾਥ ਉਭਾਰ।ਕਰਤਿ ਨੋਰ ਚਾਹਸਿ ਭਬਿ ਮਾਰਾ ॥ ੨੫ ॥ ਨਿਜਿ ਤੁਰੰਗ ਕੋ ਹਤਿ ਕਰ ਚਾਬਕ। ਸਿੰਘੇ ਕਹਜੋ 'ਪਿਖਹਿੰ ਕਿਯਾ ਬਾਬਕ ! ਆਵਤਿ ਦੁਸ਼ਟ ਚਲਜੋ ਮਮ ਓਰਾ। ਮੋਰੋ ਅਹੈ ਦੁਬੇਲਾ ਘੋਰਾ[2] ॥ ੨੬ ॥ ਤੁਪਕ ਤਾਪ[3] ਤਿਹ ਧਰਿ ਕਰਿ ਧੀਰ। ਹਤਹੁ ਰਿਦਾ ਦਿਢ ਹ੍ਵੈ ਕਰਿ ਬੀਰ। ਇਸ ਕੋ ਮਾਰਿ ਨਿਵਾਰਨਿ ਕਰੀਅਹਿ।ਅਪਰ ਨ ਆਪਨੇ ਨਿਕਟਿ ਨਿਹਰੀਅਹਿ' ॥੨੭॥ ਸੁਨਿ ਬਾਬਕ ਭਬਿ ਤਮਾਰ ਭੁਫੈਗ[4]।ਲਖਜੋ ਚਲਤਿ ਹਯ ਖਰਕੋ ਸੰਗ[5]।ਘਨੇ ਤਿਮਰ ਤੇ ਦੀਖਹਿ ਥੋਰਾ। ਤਊ ਸ਼ਬਦ ਕੀ ਓਰ ਸੁ ਜੋਰਾ ॥੨੮॥ ਹਯ ਕੁਦਾਇ ਕਰਿ ਨਿਕਟਿ ਪਹੁਚਾ। 'ਖਰੋ ਹੋਹੁ ਅਬਿ ਰਹੈਂ ਨ ਸੂਚਾ'।ਸੁਨਿ, ਸਨਮੁਖ ਨੇਜਾ ਕਰ,ਆਯੋ[6]।ਨਿਕਟਿ ਹੋਇ ਕਰਿ ਚਹਤਿ ਚਲਾਯੋ॥੨੯॥ ਤਬਿ ਬਾਬਕ ਨੇ ਛੰਭਿ ਪਲੀਤਾ[7]। ਹਤਜੋ ਦੁਸ਼ਟ ਕੋ ਹੁਇ ਨਿਰਭੀਤਾ। ਲਗੀ ਦੁਗੁਲਕਾਂ ਛੁਟਿ ਕਰਿ ਛਾਤੀ। ਹਯ ਤੇ ਉਛਰਜੋ ਧਰਾ ਪਪਾਤੀ[8]॥੩੦॥ ਮਨਹੁੰ ਮਤੰਗ ਸ਼ੇਰ ਨੈ ਮਾਰਾ। ਕਿਧੌਂ ਗਾਜ ਤੇ[9] ਗਿਰਜੋ ਮੁਨਾਰਾ। ਕੈ ਸਮੂਲ ਬ੍ਰਿਛ ਬਾਯੁ ਝਾਰਾ। ਬਹਜੋ ਰੁਧਰ ਘਾਯ ਸੁ ਭਭਕਾਰਾ[10] ॥ ੩੧ ॥ ਛੁਟਜੋ ਤੁਰੰਗ ਧਾਇ ਕਿਤ ਗਯੋ। 'ਹਾਇ ਹਾਇ' ਬੋਲਤਿ ਮ੍ਰਿਤੁ ਭਯੋ। ਨ੍ਰਿਭੈ ਹੋਇ ਕਰਿ ਚਲੇ ਅਗਾਰੀ। ਦੂਰ ਰਹੀ ਸੈਨਾਂ ਰਿਪੁ ਭਾਰੀ ॥੩੨॥ ਸਤਿਗੁਰ ਕੋ ਇਤਿ ਹੀ ਦਿਸ਼ ਧਯਾਨ। ਸੁਨੀ ਅਵਾਜ਼ ਤੁਪਕ ਕੀ ਕਾਨ। ਨਿਜ ਸੁਭਟਨਿ ਸੋਂ ਗਿਰਾ ਉਚਾਰੀ। 'ਲਿਹੁ ਸੁਧ ਤੁਰਨ ਹੋਇ ਅਗਾਰੀ ॥ ੩੩॥ ਦੋਨਹੁੰ ਬੀਰ ਨਹੀਂ ਘਿਰਿ ਜਾਇੰ। ਤੁਰਕ ਫਿਰਤਿ ਇਤ ਉਤ ਸਮੁਦਾਇ'। ਪੈਂਦੇਖਾਨ ਹੁਕਮ ਸੁਨਿ ਚਲਜੋ। ਸੂਰਨ ਕੋ ਗਨ ਤੁਰਨ ਮਿਲਜੋ॥੩੪॥ਤੁਪਕ ਤਮਾਰ ਕਰਿ ਭੇ ਸਮੁਹਾਈ। ਤੁੰਦਿ ਤੁਰੰਗਨਿ ਚਲੇ ਧਵਾਈ। ਜਹਿੰ ਲਗ ਦੋਨਹੁੰ ਮਿਲੇ ਨ ਬੀਰ। ਤਹਿੰ ਲਗ ਜਾਹਿੰ ਚੀਰ ਅਰਿ ਭੀਰ ॥ ੩੫ ॥ ਇਮ ਗੁਰ ਕੋ ਦਲ ਜਬਿ ਉਮਡ੍ਹਾਯੋ। ਤਬਿ ਲਗ ਸਿੰਘਾ ਬਾਬਕ ਆਯੋ।ਸਰਬ ਹਕੀ-

---

[1]ਉਤਰ ਪਓ, ਛੋੜ (ਘੋੜੇ ਨੂੰ) ਨਹੀਂ ਤਾਂ ਹੇਠਾਂ ਸੁੱਟ ਲਵਾਂਗਾ (ਤੋਮਰ ਮਾਰ ਕੇ)। [2]ਦੇ ਸਵਾਰਾਂ ਹੇਠ ਦਾ ਘੋੜਾ। [3]ਬੰਦੂਕ ਨੂੰ ਤਪਾ ਕੇ (ਭਾਵ ਪਲੀਤਾ ਦਾਗ ਕੇ)। [4]ਬੰਦੂਕ ਜੋ ਪਹਿਲਾਂ ਭਰੀ ਹੋਈ ਸੀ। [5]ਚਲਦੇ ਘੋੜੇ ਦੇ ਖੜਾਕ ਨਾਲ ਜਾਣਿਆਂ (ਕਿ ਵੈਰੀ ਕਿੱਥੇ ਕੁ ਹੈ)। [6](ਉਹ ਵੈਰੀ) ਆਇਆ। [7]ਪਲੀਤਾ ਦਾਗਿਆ। [8]ਡਿੱਗ ਪਿਆ ਧਰਤੀ ਤੇ। [9]ਬਿਜਲੀ ਨਾਲ। [10]ਭਕ ਭਕ ਕਰਕੇ ਜ਼ਖਮ ਤੋਂ ਲਹੂ ਚਲਿਆ। *ਪਾ:—ਸੁਚਬੋ।

ਕਤ ਭਈ ਸੁਨਾਈ। 'ਸਾਧ ਸਾਧ' ਸੁਨਿ ਗੁਰੂ ਅਲਾਈ ॥ ੩੬ ॥ ਭਏ ਨਿਹਾਲ ਅਨੰਦ ਸਮੁਦਾਈ।ਹਲਭਿ ਪਲਭਿ ਮਹਿੰ ਰਹੇ ਸਹਾਈ*।ਤਬਿਲੌ ਪਹਿਰ ਰਾਤਿ ਰਹਿ ਗਈ।–ਮਚਹਿ ਜੰਗ–ਗੁਰ ਉਰ ਲਖਿ ਲਈ ॥੩੭॥ –ਯਾਂਤੇ ਸਭਿ ਪਰਵਾਰ ਸਿਧਾਰੈ।ਰਹਿੰ ਨਰ ਨਿਕਟਿ ਜਿ ਸ਼ਸਤ੍ਰਨਿ ਧਾਰੈਂ–। ਇਮ ਬਿਚਾਰਿ ਗੁਰਬਾਕ ਉਚਾਰਾ। 'ਗੋਇੰਦਵਾਲ ਚਲਨਿ ਨਿਰਧਾਰਾ ॥ ੩੮॥ ਹੋਤਿ ਪ੍ਰਾਤਿ ਲਗ ਚਲਹੁ ਝਬਾਲ।ਸਪਤ ਕੋਸ ਪਰ ਗ੍ਰਾਮ ਬਿਸਾਲ। ਲਾਵਾਂ ਫੇਰਨ ਕੋ ਦਿਨ ਆਜੂ। ਉਤਰਿ ਕਰਹੁ ਸਭਿ ਬਨਾਹ ਸਮਾਜੂ॥੩੯॥ ਸਰਪੀ ਸਿਤਾ ਆਦਿ ਵਥੁ ਸਾਰੀ। ਕਰਿ ਖਰੀਦ ਰਚੀਯਹਿ ਸਭਿ ਤਯਾਰੀ। ਅਪਰ ਨ ਚਿੰਤਾ ਚਿਤ ਮਹਿੰ ਕਰੋ।ਹੋਨਿਹਾਰ ਇਮ ਹੀ ਉਰ ਧਰੋ ॥ ੪੦ ॥ ਹਮ ਭੀ ਪਹੁੰਚਹਿੰ ਗੇ ਤਿਸ ਕਾਲਾ। ਫੇਰੇ ਫੇਰਹਿੰ ਗ੍ਰਾਮ ਝਬਾਲਾ'। ਸਭਿ ਕੁਟੰਬ ਇਤ ਭੋਜਨ ਕਰਨੋ। ਪੁਨ ਕੌਲਾਂ ਕੇ ਸੰਗ ਉਚਰਨੋ ॥ ੪੧॥ 'ਪੁਰਿ ਕਰਤਾਰ ਬਸਹੁ ਅਬਿ ਜਾਇ। ਜਬਿ ਲਗ ਹਮ ਨ ਮਿਲਹਿੰ ਫਿਰ ਆਇ। ਈਹਾਂ ਸੰਗ ਨ ਬਨਹਿੰ ਬਿਚਾਰ। ਪਰਹਿ ਜੁੱਧ ਜੋਧਾ ਬਰਿਆਰਿ[1]' ॥੪੨॥ 'ਮਿਲਹੁ ਸ਼ੀਘ੍ਰ' ਕਹਿ ਬੰਦਨ ਧਾਰੀ। ਕਛੁ ਨਰ ਲੈ ਕਰਿ ਪੰਥ ਪਧਾਰੀ। ਜਾਇ ਪ੍ਰਵੇਸ਼ੀ ਪੁਰਿ ਕਰਤਾਰਿ।ਗੁਰ ਕੀ ਚਿੰਤਾ ਰਿਦੇ ਮਝਾਰ ॥੪੩॥ ਇਤ ਦਮੋਦਰੀ ਆਦਿ ਕੁਟੰਬ। ਪਰੇ ਪੰਥ ਚਲਿ ਤਯਾਗ ਬਿਲੰਬ। ਦੁਖਤਿ ਬਿਸਾਲ ਸਚਿੰਤਾ ਤ੍ਰਾਸ। ਪਿਖਿ ਕੁਸੁਤ ਲੈ ਦੀਰਘ ਸ੍ਵਾਸ॥੪੪॥ਏਕ ਜਾਮ ਮਹਿੰ ਪਹੁੰਚੇ ਜਾਈ। ਭਬਿ ਲੌ ਉਦੇ ਭਯੋ ਦਿਨਰਾਈ। ਤਿਨ ਪੀਛੇ ਗੁਰ ਗਿਰਾ ਉਚਾਰੀ। 'ਗਮਨਹੁ ਸਿੱਖ ਬਰਾਤ ਅਗਾਰੀ ॥ ੪੫॥ ਇਤ ਆਵਤਿ ਕੋ ਦੇਹੁ ਹਟਾਇ। ਗ੍ਰਾਮ ਝਬਾਲ ਤਿਨਹੁੰ ਲੈ ਜਾਇ'। ਸੁਨਤਿ ਗਯੇ ਸਿਖ ਹਯ ਕੋ ਪੂਰਾ। ਜਿਤਿ ਬਰਾਤ ਕੋ ਆਵਨ ਹੋਰਾ ॥ ੪੬ ॥ ਇਮਿ ਕਰਿ ਸਤਿਗੁਰ ਭਏ ਨਿਸੰਗ। ਉਠੀ ਚੌਂਪ ਚਿਤ ਕਰਿਬੇ ਜੰਗ। ਸਰਬ ਸੂਰ ਠਾਂਢੇ ਸਵਧਾਨਾ। ਚਾਹਤਿ ਤੁਰਕਨ ਕੋ ਹਨਿ ਪ੍ਰਾਨਾ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੌ 'ਜੁੱਧ' ਪ੍ਰਸੰਗ ਬਰਨਨੰ ਨਾਮ ਅਸ਼ਟਮੋ ਅੰਸੂ ॥ ੮ ॥

੯. [ਲੋਹਗੜ ਯੁੱਧ]।

ਦੋਹਰਾ ॥ ਜਿਤਿ ਕਿਤਿ ਕਰਿ ਪਰਵਾਰ ਨਿਜ ਉਚਿਤ ਜੰਗ ਕੇ ਹੋਇ[2]। ਭਏ

---

[1]ਬਲ ਵਾਲਿਆਂ ਨਾਲ। [2]ਭਾਵ ਪਰਿਵਾਰ ਨੂੰ ਜੁੱਧ ਭੂਮੀ ਤੋਂ ਲਾਂਭੇ ਕਰਕੇ ਜੰਗ ਕਰਨ ਲਈ ਜੋਗ ਹੋਏ=ਬੇਫਿਕਰ ਹੋਕੇ ਲੜਨ ਜੋਗੇ ਹੋ ਗਏ। *ਪਾ:–ਸਦਾਈ।

ਨਿਸੰਸੈ ਲਰਨ ਕੋ ਰਿਸੇ ਬੀਰ ਸਭਿ ਕੋਇ[1] ॥੧॥ ਰਸਾਵਲ ਛੰਦ॥ ਉਦੈ ਚੰਦ ਹੋਵਾ। ਗੁਰੂ ਗੌਨ ਜੋਵਾ[2]। ਕਛੂ ਭਾ ਪ੍ਰਕਾਸ਼ਾ। ਦਿਖਜੋ ਆਸ ਪਾਸਾ ॥ ੨ ॥ ਨਿਦੇਸੈ ਬਖਾਨੀ[3]। 'ਜਿਤੇ ਸੂਰ ਮਾਨੀ[4] । ਲਰੋ ਜਾਇ ਆਗੇ। ਮਹਾਂ ਕ੍ਰੋਧ ਪਾਗੇ[5] ॥੩॥ ਗੁਰੂ ਕੇ ਪ੍ਰਚਾਰੇ[6]।ਚਲੇ ਬੀਰ ਭਾਰੇ।ਅਹੈ ਨਾਮ–ਭਾਨੂ–।ਚਮੂੰ–ਨਾਥ ਜਾਨੂ[7] ॥੪॥ ਲਈ ਸੈਨ ਸੰਗਾ। ਧਵਾਏ ਤੁਰੰਗਾ। ਤੁਫੰਗੈਂ ਸੰਭਾਰੀ। ਸੁ ਧੌਂਸਾ ਧੁਕਾਰੀ ॥੫॥ ਬਜੀ ਬੰਬ ਦੀਹਾ[8]। ਸੁਨੀ ਦੂਰ ਜੀਹਾ[9]। ਪਹੁੰਚੇ ਅਗਾਰੀ। ਰਿਸੇ ਸੂਰ ਭਾਰੀ ॥ ੬ ॥ ਤੁਫੰਗੈਂ ਚਲਾਈ। ਸੁ ਨਾਦੰ ਉਠਾਈ। ਮੁਖੰ 'ਮਾਰ ਮਾਰਾ'। ਕਰੀ ਏਕ ਧਾਰਾ ॥ ੭ ॥ ਸੁਨਜੋ ਸ਼ਾਹ ਸੈਨਾ। ਜੁ ਹੈ ਬੀਚ ਐਨਾ[10]। ਸੁ ਮੰਚੇ ਭਸਾਏ। ਪਰੇ ਨੀਂਦ ਪਾਏ ॥੮॥ ਸੁਨੈ ਤੇ ਨਗਾਰਾ। ਉਠੇ ਕੋਪ ਧਾਰਾ। 'ਗੁਰੂ ਨਾ ਪਲਾਧੋ[11] । ਅਬੈ ਕੋਪ ਆਧੋ[12]॥੯॥ ਕਰੋਬੇਗ ਭਜਾਰੀ[13]। ਚਢੇ ਬੀਰ ਭਾਰੀ। ਪੁਰੀ ਛੱਰਿ ਚਾਲੇ। ਧਰੇ ਤੇਗ਼ ਢਾਲੇ ॥੧੦॥ ਸੁ ਆਏ ਅਗਾਏ।ਜਹਾਂ ਨਾਦ ਪਾਏ[14]। ਚਢੇ ਚੰਦ ਛੋਟਾ।ਅੰਧੇਰੰ ਨ ਮੋਟਾ[15] ॥੧੧॥ਕਿਤੀ ਦੂਰ ਹੇਰੇ। ਭਏ ਖਾਨ ਨੇਰੇ। ਕੜਾ ਕਾੜ ਗੋਰੀ। ਇਕੰ ਬਾਰ ਛੋਰੀ ॥ ੧੨ ॥ ਲਗੀ ਸ਼ੱਤ੍ਰ ਅੰਗਾ। ਸੰਭਾਰੀ ਤੁਫੰਗਾ। ਦੁਹੂੰ ਓਰ ਚਾਲੀ। ਉਠੀ ਜਾਗ ਜ੍ਵਾਲੀ[16]॥੧੩॥ ਕੜਾ ਕਾੜ ਮਾਚੇ। ਲਗੇ ਲੋਹ ਆਂਚੇ[17] । ਫੂਟੇ ਅੰਗ ਜੋਧਾ। ਗਿਰੇ ਹੀਨ ਬੋਧਾ[18] ॥੧੪॥ ਲਗੇ ਘਾਉ ਘੂਮੇ[19]। ਲਿਟੇ ਬ੍ਰਿੰਦ ਭੂ ਮੇ। ਗਿਰਜੋ ਸ਼ੋਣ ਚਾਲਾ[20]। ਤੁਰੰਗਾਨਿ ਭਾਲਾ[21] ॥ ੧੫ ॥ ਜਥਾ ਧਾਇ ਆਏ। ਤਥਾ ਘਾਵ ਘਾਏ[22] । ਰਹੇ ਠਾਂਢਿ ਫੇਰਾ। ਗੁਰੂ ਜੋਰ ਹੇਰਾ[23] ॥੧੬॥ ਨਹੀਂ ਪਾਇਘਾਲੇ[24]।ਅਗਾਰੀ ਨ ਚਾਲੇ[25]।ਮੁਖੰ ਤੋਰਿ ਗੇਰਾ[26]।ਥਿਰੇ ਭਾਂਹਿ ਬੇਰਾ ॥ ੧੭ ॥ ਮਚਜੋ ਜੰਗ ਭੀਮੰ। ਭਜੇ ਨਾਂਹਿ ਸੀਮੰ[27]।ਬਡੀ ਮਾਰ ਹੋਈ।

---

[1]ਸਾਰੇ। [2]ਅਕਾਸ਼ ਵੇਖਿਆ। [3]ਆਗਿਆ ਕਹੀ, ਹੁਕਮ ਕੀਤਾ। [4]ਜਿਤਨੇ ਸੂਰਮੇ ਬਹਾਦਰ ਹਨ। [5]ਵੈਗਾਰੇ ਹੋਏ। [6]ਸੈਨਾਪਤਿ ਜਾਣੇ। [7]ਭਾਰੀ ਡੰਕਾ। [8]ਦੂਰ ਸੁਣੀ ਜਾਂਦੀ ਹੈ। (ਅ) ਜੀਵਾਂ ਨੂੰ। [9]ਜੋ ਘਰਾਂ ਦੇ ਵਿਚ ਹੈਸੀ। [10]ਦੌੜਿਆ ਨਹੀਂ ਜੇ। [11]ਕ੍ਰੋਧ ਕਰਕੇ ਆਯਾ ਹੈ (ਸਾਡੇ ਉਤੇ)। [12]ਜਿਥੋਂ ਆਵਾਜ਼ ਆਉਂਦੀ ਸੁਣੀ ਸੀ। [13]ਮੋਟਾ (ਭਾਵ ਗਾੜ੍ਹਾ) ਅੰਧੇਰਾ ਨਹੀਂ ਸੀ। [14]ਅਗਨੀ ਭੜਕ ਉਠੀ। [15]ਲੋਹਾ ਗਰਮ ਹੋਯਾ। [16]ਬੇਸੁਧ ਹੋਕੇ। [17]ਜ਼ਖਮੀ ਹੋ ਚੱਕਰ ਖਾਕੇ। [18]ਭਿਗਿਆਂ ਦਾ ਲਹੂ ਵੱਲ ਪਿਆ। [19]ਘੋੜੇ ਬੀ (ਮਰਕੇ) ਡਿੱਗੇ। (ਅ) (ਬਾਕੀਆਂ ਨੇ) ਘੋੜੇ ਅਗੇ ਕੀਤੇ। [20]ਜ਼ਖਮੀ ਕੀਤੇ। [21]ਗੁਰੂ ਜੀ ਦਾ ਬਲ ਦੇਖ ਲਿਆ। [22]ਪੈਰ ਨਾ ਪੱਟਣ ਦਿਤੇ(ਤੁਰਕਾਂ ਨੂੰ)। [23]ਅਗੇ ਨਾ ਚੱਲ ਸਕੇ। [24]ਮੂੰਹ ਫੇਰ ਭੰਨ ਕੇ ਡੇਰੇ। [25]ਹੱਦ ਨਾ ਛੱਡੀ।

ਮਲੇਛੀ ਖਰੋਈ[1] ॥ ੧੯ ॥ ਤੁਰੰਗੀ ਧਵਾਏ। ਤੁਫੰਗੀ ਚਲਾਏ। ਨਿਜੰਗੀ[2] ਬਚਾਏ। ਇਤੈ ਉਤ ਜਾਏ ॥੧੯॥ ਗੁਰੂ ਕੋਰ ਸੂਰੇ। ਤਬੈ ਕ੍ਰੋਧ ਪੂਰੇ।ਅਗਾਰੀ ਸੁ ਚਾਲੇ। ਤੁਫੰਗੀਂ ਸੰਭਾਲੇ ॥ ੨੦ ॥ ਦੋਹਰਾ ॥ ਝਟਪਟ ਭਟ ਲਟ ਪਟ ਲਿਟੇ ਸਟ ਪਟ ਭੇ ਭਟ ਜੁੱਟ। ਅਟਕ ਅਟਕ ਕਟਿ ਕਟਿ ਮਿਟੈਂ ਚਟਪਟ ਕੱਟਾ ਕੁੱਟ[3] ॥ ੨੧ ॥ ਪਾਧੜੀ ਛੰਦ ॥ ਜਬਿ ਮਚਯੋ ਜੰਗ ਦਾਰੁਨ ਮਹਾਂਨ। ਪਿਖਿ ਮੁਗ਼ਲਸਖਾਂ ਤਬਿ ਲੀਨਿ ਜਾਨਿ। 'ਬਹੁ ਲਰੈ ਜੁੱਧ, ਗੁਰ ਨਹਿੰ ਪਲਾਇ'। ਨਿਜ ਮੁਖੀ ਬੀਰ ਲੀਨੇ ਬੁਲਾਇ ॥੨੨॥ਸਨਮਾਨ ਸਾਥ ਸਭਿ ਕੌ ਕਹੰਤਿ। 'ਸਵਧਾਨ ਖਾਨ ! ਹੁਜੈ ਅਚਿੰਤ। ਅਬਿ ਕਰਹੁ ਜੁੱਧ ਨਹਿੰ ਮਿਟਹੁ ਬੀਰ।ਨਹਿੰ ਬਡੀ ਚਮੂੰ ਗੁਰ ਕੇਰਿ ਭੀਰਿ'॥੨੩॥ ਇਮਿ ਕਹਿ ਪਠਾਨ ਭੇਜੇ ਬਿਲੰਦ। ਕਰਿ ਤਮਾਰ ਤੁਪਕ ਢਿਗ ਆਇ ਬ੍ਰਿੰਦ। ਅਰੁ ਰਹਯੋ ਸੁ ਭਾਨੂ ਜਹਿੰ ਬਿਸਾਲ। ਨਹਿੰ ਤਜਹਿ ਥਾਨ ਰਿਪੁ ਹਨਤਿ ਜਾਲ॥੨੪॥ ਉਤ ਸ਼ਮਸ ਖਾਨ ਛੋਰੀ ਤੁਫੰਗ। ਬਹੁ ਆਨਿ ਖਾਨ ਕਰਿ ਅਪਨਿ ਸੰਗ। ਦੁਹੁੰ ਦਿਸ਼ਨਿ ਬਿਖੈ ਗੁਲਕਾਂ ਲਗੰਤਿ। ਹੁਇ ਅੰਗ ਭੰਗ ਭੂ ਮੈਂ ਗਿਰੰਤਿ[4]॥੨੫॥ ਉਤ ਤੁਰਕ ਨਾਮ ਜਿਹ ਸ਼ਮਸ ਖਾਨ। ਗੁਰ ਸੁਭਟ ਇਤੈ ਭਾਨੂ ਜੁਆਨ। ਲਲਕਾਰ ਬੀਰ ਦੁਹੁੰ ਦਿਸ਼ਨਿ ਦੋਇ[5]। ਗਨ ਤੁਪਕ ਚਲਾਇੰ ਲਗਿ ਘਾਇ ਸੋਇ[6]॥ ੨੬ ॥ ਭੁਜੰਗ ਪ੍ਰਯਾਤ ਛੰਦ। ਚਲਾਈ ਤੁਫੰਗੀਂ ਦੁਹੂੰ ਓਰ ਢੂਕੇ। ਮਹਾਂ ਨਾਦ ਹੋਯੋ ਮਿਲੇ ਬੀਰ ਕੂਕੇ। ਗਿਰੇ ਜਨੋਂ ਮੁਨਾਰੇ ਪਰੇ ਪ੍ਰਾਨ ਖੋਏ। ਮਨੋ ਭੰਗ ਖੈ ਕੈ ਥਕੇ ਆਨਿ ਸੋਏ ॥ ੨੭ ॥ ਪਰੇ ਕੀਨ ਹੱਲਾ ਮਲੇਛੀ ਸੁ ਧਾਈ[7]। ਇਤੈ ਮਾਰ ਗੋਰੀਨਿ ਐਸੀ ਮਚਾਈ[8]। ਕਿਨੂੰ ਆਛਿ ਨੈਜਾ ਉਭਾਰੇ ਪ੍ਰਹਾਰਾ[9]। ਕਿਨੂੰ ਚਾਂਪ ਤੇ ਬਾਨ ਕੋ ਐਂਚਿ ਮਾਰਾ* ॥੨੮॥ ਕ੍ਰਿਪਾਨੈਂ ਲਈ

---

[1]ਖੜੀ ਹੋਈ ਮਲੇਛੀ (ਸੈਨਾ ਤੇ)। [2]ਅਪਣੇ ਅੰਗ । [3](ਗੋਲੀਆਂ ਖਾਕੇ) ਛੇਤੀ ਛੇਤੀ ਸੂਰਮੇ (ਇਕ ਦੂਜੇ ਦੇ) ਹੋਠ ਉਤੇ ਲਿਟ ਗਏ, (ਜੇ) ਸੂਰਮੇ (ਅਗੋਂ ਆ) ਜੁੱਟੇ ਓਹ ਸਟਪਟਾ ਗਏ (ਘਬਰਾ ਕੇ ਖਿਲਬਿਲ ਵਿਚ ਪੈ ਗਏ, ਕੁਛ ਘਬਰਾ ਵਿਚ ਅਗੋਂ ਅੜੇ, ਓਹ) ਅੜ ਅੜ ਕੇ (ਤਲਵਾਰਾਂ ਨਾਲ) ਕਟੇ ਜਾਕੇ ਮਰੇ, ਐਸੀ ਫੁਰਤੀ ਦੀ ਕਟਾਕੁਟ (ਤਲਵਾਰ ਦੀ ਮਾਰ) ਹੋਈ। [4]ਅੰਗ ਟੁਟਦੇ ਹਨ ਤੇ ਧਰਤੀ ਤੇ ਡਿੱਗਦੇ ਹਨ। [5]ਦੋਹਾਂ ਤਰਫਾਂ ਤੋਂ ਦੇਵੇਂ। [6]ਲਗਦਿਆਂ ਓਹ ਜ਼ਖਮੀ (ਕਰ ਦੇਂਦੀ ਹੈ)। [7]ਮਲੇਛੀ (ਸੈਨਾ) ਧਾਕੇ ਹੱਲਾ ਕਰਕੇ ਆ ਪਈ। [8]ਇਧਰੋਂ (ਗੁਰੂ ਜੀ ਦੀ ਸੈਨਾ ਨੇ) ਗੋਲੀਆਂ ਦੀ ਐਸੀ ਮਾਰ ਮਚਾਈ। [9]ਉਭਾਰਕੇ ਮਾਰਿਆ।

*ਪਾ:—ਬਾਨ ਐਂਚੇ ਪ੍ਰਹਾਰਾ।

ਧੂਹ ਮਜਾਨੈਂ ਸੁ ਨੰਗੀ। ਖਿਚੇ ਖੈਂਚ ਬਾਹੈਂ ਭਏ ਬੀਰ ਜੰਗੀ। ਬਹਨੋ ਸ਼ੋਣ, ਚੀਰੈਂ ਗਏ ਭੀਜ ਸਾਰੇ। ਮਨੋ ਲਾਲ ਬਾਗੇ ਰਿਦੇ ਰੀਝ ਧਾਰੇ[1]॥੨੯॥ ਲਹੁ ਧੂਲ ਰਾਚਨੋ ਭਯੋ ਲਾਲ ਗਾਰਾ। ਭਈ ਲੋਥ ਪੋਥੈਂ, ਪਰੀ ਧੂਮਿਆਰਾ[2]।ਮਰੇ ਬਿੰਦ ਬਾਜੀ ਲਗੀ ਅੰਗ ਗੋਰੀ। ਭਿੜੇ ਭੇੜ ਜੋਧਾ ਲਰਾਈ ਨ ਥੋਰੀ॥੩੦॥ ਕਹਨੋ ਬਾਕ ਭਾਨੂੰ 'ਗੁਰੂ ਅੰਗ ਸੰਗਾ।ਡਰੋ ਨਾਂਹਿ ਜੋਧਾ! ਲਰੋ ਹੈ ਨਿਸੰਗਾ। ਟਿਕਨੋ ਜੰਗ ਆਛੋ ਨਹੀਂ,ਜਾਨਿ ਲੀਜੈ[3]।ਮਲੇਛਾਨਿ ਪੈ ਦੌਰ ਹੱਲਾ ਕਰੀਜੈ ॥ ੩੧ ॥ ਲਰਾਈ ਲਈ ਦੇਖਿ ਜੈਸੀ ਕਿ ਕੀਨੀ[4]। ਪਲਾਵੈਂ ਇਹਾਂ ਤੇ ਇਨੈ ਬੁੱਧ ਹੀਨੀ[5]। ਕਰੋ ਬੀਰ ਸੰਗੀ ਬਜਾਏ ਨਗਾਰਾ। ਚਲਨੋ ਸਾਮੁਹੇ ਬੀਰ ਬੰਕੋ ਜੁਝਾਰਾ ॥੩੨॥ ਕਰੇ ਤੇਜ਼ ਭਾਜੀ ਪਰੇ ਹੂਹ ਦੇਕੈ[6]।ਜਹਾਂ ਖਾਨ ਠਾਂਢੇ ਮਚਨੋ ਲੋਹ ਤੈਕੈ।ਬਕੈਂ 'ਮਾਰਿ ਮਾਰੈਂ' ਕਰਾਚੋਲ ਮਾਰੇ। ਕਟੈਂ ਸਾਮੁਹੈ ਅੰਗ ਕੋਪੇ ਜੁਝਾਰੇ[7] ॥੩੩॥ ਹੁਤੇ ਖਾਨ ਆਗੈ ਜਬੈ ਮਾਰਿ ਲੀਨੇ। ਭਜੇ ਤ੍ਰਾਸਿ ਕੈ ਕੈ ਨਹੀਂ ਠਾਂਢਿ ਕੀਨੇ[8]। ਪਰੇ ਸਿੱਖ ਪਾਛੈ ਕ੍ਰਿਪਾਨੈਂ ਪ੍ਰਹਾਰੀ। ਭਗੇ ਧੀਰ ਛੋਰੀ ਪਰੀ ਲੋਹ ਮਾਰੀ[9] ॥ ੩੪ ॥ ਦੋਹਰਾ ॥ ਮੁਗ਼ਲਸਖਾਂ ਭਾਜੇ ਸੁਨੈ, ਭੇਜਨੋ ਅਨੁਵਰ ਖਾਨ। 'ਸ਼ਮਸਖਾਨ ਕੋ ਕਜਾ ਭਯੋ ਜੋ ਹੋਯਹੁ ਅਗਵਾਨ'?॥੩੫॥ ਸ੍ਰੈਯਾਛੰਦ ॥ ਸੁਨਿ ਕੈ ਬਾਕ ਧਵਾਯੋ ਬਾਜੀ ਸ਼ਮਸਖਾਨ ਕੋ ਕਹਨੋ ਪੁਕਾਰ[10]। 'ਕਨੋਂ ਨ ਪ੍ਰਹਾਰਹੁ ਚਢੋਸੁ ਆਵਹਿੰ,ਕਿਤ ਜੈਹੋਕੁਲਲਾਜ ਬਿਸਾਰਿ?।ਆਗੈ ਮੁਗ਼ਲਸਖਾਨ ਖਰੋ ਕਹਿ–ਕਜਾ ਹੋਯੋ ਭਟ ਜੋ ਅਗਵਾਰ[11]–। ਰਹਨੋ ਕ੍ਰੋਧ ਧਰਿ:[12] ਮੂਰਹੁ, ਹਤਹੁ ਰਿਪੁ,ਪਠੋ ਸ਼ਾਹੁ ਤੁਮ ਬਡੇ ਜੁਝਾਰ'॥੩੬॥ਸੁਨਤਿ ਚਲਨੋ ਤਬਿ ਸ਼ਮਸ ਖਾਨ ਬਹੁ ਖੈਂਚਿ ਕ੍ਰਿਪਾਨ ਧਵਾਇ ਤੁਰੰਗ। ਗੁਰ ਸੈਨਾ ਮਹਿੰ ਪਰਨੋ ਸ਼ੇਰ ਸਮੁ ਅਰਹਿ ਅਗਾਰੀ[13] ਕਾਟਤਿ ਅੰਗ। ਘਨੀ ਪਟੇ

---

[1]ਪਹਿਲੇ ਹਨ। [2]ਰੌਲਾ, ਧੁੱਮ। [3](ਇਕ ਥਾਂ ਤੇ) ਟਿਕਿਆ (ਅੜਿਆ) ਜੰਗ ਚੰਗਾ ਨਹੀਂ (ਭਾਵ– ਦੁਸ਼ਮਨ ਦੇ ਵਾਰ ਰੋਕਣ ਦੀ ਹਾਲਤ ਵਿਚ ਨਾ ਆਓ, ਤੁਸੀਂ ਹੱਲਾ ਕਰੋ)। [4](ਹੇ ਸੂਰਮਿਓਂ) ਜਿਹੋ ਜਿਹੀ ਲੜਾਈ (ਵਾਰ ਰੋਕਣ ਵਿਚ ਤੁਸਾਂ) ਕੀਤੀ ਹੈ (ਮੈਂ) ਦੇਖ ਲਈ ਹੈ (ਜਿਸ ਤੋਂ ਜਾਣਿਆਂ ਪੈਂਦਾ ਹੈ ਕਿ ਜੇ ਹੁਣ ਤੁਸੀਂ ਵਾਰ ਕਰੋ ਤਾਂ)। (ਅ) ਦੁਸ਼ਮਨ ਨੇ ਜੋ ਲੜਾਈ ਕੀਤੀ ਹੈ ਉਹਦੀ ਹਕੀਕਤ ਵੇਖ ਲਈ ਹੈ। [5]ਦਿਖੋਂ ਇਨ੍ਹਾਂ ਨੂੰ ਨਠਾ ਦਿਆਂਗੇ ਇਨ੍ਹਾਂ ਦੀ ਬੁੱਧੀ ਹਾਨ ਹੋ ਰਹੀ ਹੈ। [6]ਜੁੱਧ ਦਾ ਨਾਦ ਕਰਕੇ। [7]ਸਾਹਮਣੇ (ਆਏ ਵੇਰੀ) ਦੇ ਅੰਗ ਸੂਰਮੇਂ ਕ੍ਰੋਧਵਾਨ ਹੋਕੇ ਕੱਟਦੇ ਹਨ। [8]ਭਾਵ ਬਾਕੀ ਦੇ ਉੱਠ ਨੱਠੇ। [9]ਸ਼ਸਤ੍ਰਾਂ ਦੀ ਮਾਰ ਔਸੀ ਪਈ। [10]ਪੁਕਾਰ ਕੇ ਕਿਹਾ ਅਨਵਰ ਖਾਂ ਨੇ। [11]ਅਗੁਵਾਨੀ ਸੂਰਮਿਆਂ ਨੂੰ। [12]ਭਾਵ ਮੁਗਲਸਖਾਨ ਗੁੱਸੇ ਹੋ ਰਿਹਾ ਹੈ। [13]ਜੋ ਅੱਗੇ ਅੜਦਾ ਹੈ।

ਬਾਜ਼ੀ ਜਿਨਿ ਕੀਨਸਿ[1] ਤਛਾ ਮੁੱਛ ਤਿਮ ਕਰਤਿ ਨਿਸੰਗ[2]। ਹਯ ਚਪਲਾ-ਵਤਿ ਇਤ ਉਤ ਧਾਵਤਿ, ਘਾਵਤਿ ਭਟ, ਭਾਵਤਿ ਰਣ ਰੰਗ[3] ॥ ੩੭ ॥ ਪਿਖਿ ਭਾਨੂੰ ਕਰ ਤੁਪਕ ਸੰਭਾਰੀ ਤੋੜਾ ਜੜਨੋ ਮੋੜ ਕਲ ਮਾਂਹਿ[4]। ਗਹਿ ਸਿਰਪੋਸ ਉਘਾਰਿ ਪਲੀਤਾ ਹਯ ਕੁਦਾਇ ਫੇਰਨੋ ਢਿਗ ਤਾਂਹਿ[5]। ਡੰਭ[6] ਤੁਪਕ ਕੜਕੀ ਤੜਿਤਾ ਜਿਮ ਲਗੀ ਤੁਰੰਗ ਭੰਗ ਹੁਇ ਜਾਹਿ[7]।ਹੁਇ ਮੁਖ ਭਾਰ ਗਿਰਨੋ ਤਹਿਂ ਦਿਖਿ ਕੈ ਸ਼ਮਸ ਖਾਨ ਤਜਿ ਤੁਰਨਿ ਵਾਹਿ ॥ ੩੮ ॥ ਰੁਪਨੋ ਪਾਇ, ਅਰ ਘਾਵ ਖਾਇ ਨਹਿਂ, ਕਰਤਿ ਦਾਵ ਤੇ ਵਾਰ ਫਿਰੈਤਿ[8]। ਭਾਨੂ ਕਰਤਿ ਥਕਨੋ ਚਾਤੁਰਤਾ ਨਹੀਂ ਸ਼ਸਤ੍ਰ ਖਾਯਹੁ ਭਰਮੰਤਿ। ਦੁਹਿ ਦਿਸ਼ ਕੇ ਜੋਧਾ ਅਵਿਲੋਕਤਿ–ਕਰਤਿਵਾਰ ਅਰੁ ਆਪ ਬਚੈਤਿ[9]ਨਟ ਜਿਮ ਢਾਂਦਤਿ,ਖੜਗ ਨਚਾਵਤਿ,ਢੁਕੈ ਨਿਕਟਿ ਭਟ ਕਾਟਿ ਗਿਰੈਤਿ[10]--॥੩੯॥ ਭਾਨੂ ਚਪਨੋ[11]: ਤੁਰੰਗ ਚਲੈ ਨਹਿਂ, ਖੜਗ ਵਾਰ ਕੋ ਦਾਵ ਨ ਪਾਇਤਜਿ ਤੁਰੰਗ ਤਿਸ ਕੇ ਸਮ ਭੂ ਪਰ ਖਰੋ ਭਯੋ ਚਿਤ ਚੌਂਪ ਬਢਾਇ।ਖੈਂਚਿ ਖੜਗ ਖਰ ਢਾਲ ਸੰਭਾਰੀ ਕਹਨੋ 'ਨ ਜਾਨ ਦੈਹੁੰ ਕਿਸ ਥਾਇ। ਗਨ ਭਟ ਮਾਰਨ ਕੋ ਅਬਿਪਲਟਾ ਲੈਹੁੰਛਿਨਕ ਮੈਂ ਤੁਵ ਉਥਲਾਇ'॥੪੦॥ਸ਼ਮਸਖਾਨਸੁਨਿ ਖੁਨਸਨੋ ਮਾਨੀ 'ਕਮਾ ਗਵਾਰ ਗੀਦੀ ਮਕਦੂਰ[12]। ਮਮ ਤੁਰੰਗ ਕੋ ਪਲਟਾ ਤਵ ਸਿਰ[13] ਕਹਤਿ ਮਿਲੈ ਤਤਕਾਲ ਅਦੂਰ[14]। ਖਾਨ ਖੜਗ ਖਰ ਵਾਰ ਪ੍ਰਹਾਰਨੋ ਲਯੋ ਸਿਪਰ ਪਰ ਕੀਨਸਿ ਕੂਰ[15]। ਢੁਲਨ ਉਪਰ ਲਗਨੋ ਢੁਲਾਦੀ,ਟੂਟਿਗਯੋ,ਹੈਰਤਿ ਸਭਿਸੂਰ[16]॥੪੧॥ਭਾਨੂ ਉਛਲਤਿ ਕਰਾਚੋਲ[17]

---

[1]ਭਾਵ ਪਰੋ ਬਾਜ਼ੀ ਸਿੱਖੀ ਸੀ। [2]ਤਿਵੇਂ (ਗੱਤਕੇ ਵਾਂਗ) ਨਿਸੰਗ ਹੋਕੇ ਤਛਾਮੁਛ ਕਰਦਾ ਹੈ। [3]ਸੂਰਮਿਆਂ ਨੂੰ ਜ਼ਖਮੀ ਕਰਦਾ ਹੈ ਜਿਸ ਨੂੰ ਰਣ ਰੰਗ (ਜੁੱਧ ਅਖਾੜਾ) ਭਾਂਵਦਾ ਹੈ। [4]ਮੋੜ ਕੇ ਕਲਾ ਵਿਚ। [5]ਤਿਸ (ਸ਼ਮਸਖਾਨ) ਦੇ ਪਾਸ। [6]ਤੋੜੇ ਨੂੰ ਅੱਗ ਲਾਈ। [7](ਉਸ ਦੇ ਘੋੜੇ ਨੂੰ ਲਗੀ (ਤੇ ਉਹ) ਮਰ ਗਿਆ। [8](ਗੱਤਕੇ ਦੀ ਚਾਲ ਵਾਂਙੂ) ਪੈਰ ਏਨ੍ਹੀ ਖੜਾ ਹੈ ਘਾਉ ਨਹੀਂ ਖਾਂਦਾ, ਦਾਉ ਕਰਦਾ ਤੇ ਵਾਰ ਨੂੰ ਫੇਰ ਦੇਂਦਾ ਹੈ। [9]ਦੁਹ ਪਾਸਿਆਂ ਦੇ ਸੂਰਮੇ ਵੇਖ ਰਹੇ ਹਨ ਕਿ ਵਾਰ ਕਰਦਾ ਹੈ (ਸ਼ਮਸਖਾਨ ਅਤੇ) ਆਪਾ ਬਚਾ ਜਾਂਦਾ ਹੈ। [10](ਐਉਂ ਜਾਪਦਾ ਹੈ ਕਿ) ਨੇੜੇ ਢੁਕਦੇ ਹੀ ਸੂਰਮੇ ਨੂੰ ਕੱਟਕੇ ਸਿੱਟ ਦੇਵੇਗਾ। [11]ਖਿਝਿਆ। [12]ਕਾਇਰ (ਤੇਰੀ) ਕੀ ਤਾਕਤ ਹੈ ? [13]ਮੇਰੇ ਘੋੜੇ ਦਾ ਬਦਲਾ ਤੇਰੇ ਸਿਰ ਹੈ। [14]ਨੇੜੇ ਹੋਕੇ। [15](ਵਾਰ) ਖਾਲੀ ਕਰ ਦਿਤਾ। [16]ਢਾਲ ਦੇ ਫੁਲਾਂ ਉੱਪਰ (ਵਾਰ) ਲੱਗਾ ਸਾਰੇ ਸੂਰਮਿਆਂ ਦੇ ਵੇਖਦਿਆਂ ਫੁਲਾਦੀ (ਖੜਗ) ਟੁੱਟ ਗਈ। [17]ਤਲਵਾਰ।

ਗਹਿ ਬਲ ਤੇ ਪਰਸੋ ਤਾਂਹਿ ਪਰ ਜਾਇ। ਕਰਸੋ ਪ੍ਰਹਾਰ ਸਿਕੰਧਨ ਊਪਰ ਬਹਸੋ ਜਿਨੇਊ ਸਮਸਰ ਘਾਇ[1]। ਗਿਰਸੋ ਪਠਾਨ ਪਿਖਸੋ ਗਨ ਤੁਰਕਨ ਏਕ ਬਾਰਿ ਆਏ ਅਰਿਰਾਇ। ਤੋਮਰ ਤੀਰਨਿ ਤਬਰ ਤੁਫੈਗਨਿ ਅਨਵਰ ਸਹਤ ਸ਼ਸਤ੍ਰ ਸਮੁਦਾਇ ॥੪੨॥ ਕਰੈਂ ਪ੍ਰਹਾਰਨਿ, ਚਲਸੋ ਨ ਭਾਨੂੰ[2], ਤੋਮਰ ਮਾਰਸੋ ਅਨਵਰਖਾਨ। ਕਾਟਿ ਖੜਗ ਤੇ[3] ਨਿਸ਼ਫਲ ਕਰਿ ਕੈ ਅਪਰ ਮਲੇਛਨਿ ਕੋ ਕਰਿ ਹਾਨ। ਨਿਕਟ ਨ ਪਹੁੰਚਹਿੰ ਤ੍ਰਾਸ ਤੁਰਕ ਕਰਿ ਰੁਪਸੋ ਬੀਰ[4] ਥਿਰੁ ਰਹਸੋ ਮਦਾਨ। ਤਾਕਿ ਤੁਪਕ ਕੀ ਹਤੀ ਦੁਗੁਲਕਾਂ ਲਗੀ ਸੀਸ ਤਜਿ ਤੁਰਨ ਪ੍ਰਾਨ[5]॥੪੩॥ਦੋਹਰਾ॥ਸ਼ਮਸਖਾਨ ਗਨ ਤੁਰਕਜੁਤਿ ਮਾਰਿ ਮਰਸੋ ਰਣਖੇਤ[6]।ਗਯੋ ਸੁਰਗ*ਸੁਰ ਬਧੂ ਜੁਤ ਅਤਿ ਆਨੰਦ ਸਮੇਤ॥੪੪॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਟਦਸਿ ਰਾਸੌ 'ਸ਼ਮਸਖਾਨ ਭਾਨੂ ਬੱਧ' ਵਰਨਨੰ ਨਾਮ ਨੌਸੋ ਅੰਸੂ ॥ ੯ ॥

੧੦. [ਅਲੀ ਮੁਹੰਮਦ, ਸ਼ਿੰਪਾ ਪ੍ਰੋਹਤ ਬੱਧ]।

ਦੋਹਰਾ ॥ ਦੁਹਿ ਦਿਸ਼ਿ ਕੇ ਸੈਨਾਪਤੀ ਦੋਨਹੁ ਭੈ ਹਤਿ ਪ੍ਰਾਨ। ਪਰੀ ਸੈਨ ਊਮਡਾਇ ਕੈ, ਦੁਹਿਦਿਸ਼ਿ ਤੇ ਘਮਸਾਨ ॥ ੧ ॥ ਰਸਾਵਲ ਛੰਦ ॥ ਦਿਸ਼ਾ ਦੋਨ[7] ਆਏ। ਮਹਾਂ ਸ਼ਸਤ੍ਰ ਘਾਏ। ਫਿਰਸੋ ਕੋ ਨ ਪੁੱਠੇ[8]।ਮਿਲੇ ਰੁੰਡ†ਕੂਠੇ[9] ॥੨॥ ਪਰੀ ਲੋਥ ਬਿੰਦੰ। ਪ੍ਰਹਾਰੈਂ ਬਿਲੰਦੰ। ਕਟੇ ਅੰਗ ਬੀਰੰ। ਤਜੈਂ ਤੌ ਨ ਧੀਰੰ ॥ ੩ ॥ ਰਣੰ ਰੰਗ ਰਾਚੇ। ਰਿਸੇ ਬੀਰ ਮਾਚੇ। ਪਰੇ ਮਿੱਤ੍ਰ ਹ੍ਵੈ ਕੈ। ਬਡੇ ਘਾਵ ਖੈ ਕੈ ॥੪॥ 'ਕਹਾਂ ਜਾਹੁ ਭਾਗੇ?'। ਕਹੈਂ'ਆਉ ਆਗੇ'। ਕਟੀ ਬਾਂਹ ਕਾਹੂੰ। ਫਿਰੈਂ ਜੰਗ ਮਾਂਹੂੰ ॥ ੫॥ ਕਿਸੀ ਪਾਇ ਕਾਟੇ। ਕਟੇ ਕੰਧ ਸਾਟੇ[10]। ਕਿਤੈ ਬੋਲ ਭਾਂਟੇ[11]। ਫਟੇ ਪੇਟ ਫਾਟੇ[12]॥ ੬ ॥ ਲਟਾਪੱਟ[13] ਹੋਏ। ਭਜੇ ਨਾਂਹਿ ਦੋਏ। ਮਰੇ ਬਿੰਦ ਜੋਧਾ। ਤਜੈਂ ਪੈ ਨ ਕ੍ਰੋਧਾ ॥ ੭ ॥ ਦੋਹਰਾ ॥ ਸ਼ਮਸ ਖਾਨ ਮਾਰਸੋ ਸੁਨਸੋ ਜਿਸ ਦਿਸ਼ ਮੁਗਲਸ ਖਾਨ। ਤਿਸ ਦਿਸ਼ਿ ਕੋ ਭੇਜਤਿ ਭਯੋ ਸੱਯਦ ਬੀਰ ਮਹਾਨ ॥੮॥ ਬਲੀ ਮੁਹੰਮਦ ਅਲੀ ਤਬਿ ਲੇ ਅਸਵਾਰ

---

[1]ਜ਼ਖਮ ਜਨੇਊ ਵਾਂਗ ਲਰਾ। [2]ਭਾਨੂੰ ਪਿੱਛੇ ਨਾ ਹਟਿਆ। [3](ਤੋਮਰ ਨੂੰ) ਕੱਟ ਕੇ ਖੜਗ ਨਾਲ। [4]ਭਾਵ ਭਾਨੂੰ। [5](ਭਾਨੂੰ ਨੇ) ਪ੍ਰਾਣ ਤਜ ਦਿਤੇ। [6]ਯੁੱਧ ਭੂਮਿਕਾ (ਵਿਚ)। [7]ਦੋਹਾਂ ਪਾਸਿਆਂ ਦੇ। [8]ਕੋਈ ਪਿੱਛੇ ਨਾ ਹਟਿਆ। [9]ਕੱਠੇ ਧੜ ਮਿਲੇ ਪਏ ਹਨ। [10](ਕਿਸੇ ਦੇ) ਮੋਢੇ ਕੱਟਕੇ ਸੁੱਟੇ ਪਏ ਹਨ। [11]ਤਾੜਦੇ ਹਨ। [12](ਕਈਆਂ ਦੇ) ਪੇਟ ਫਟਕੇ ਦੁਫਾੜੇ ਹੋਏ ਪਏ ਹਨ। [13]ਲੋਟ ਪੋਟ, ਗੁਥਮ ਗੁੱਥਾ। *ਗੁਰਮਤ ਦੇ ਧਾਰਨੀ ਗੁਰ ਸਿੱਖ ਤਾਂ "ਕਬੀਰ ਸੁਰਗ ਨਰਕ ਤੇ ਮੋ ਰਹਿਓ ਸਤਿਗੁਰ ਕੇ ਪਰਸਾਦਿ ॥ ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥" ਇਸ ਪਦਵੀ ਦੇ ਚਾਹਵਾਨ ਹੁੰਦੇ ਹੈਨ, ਪਰ ਸਕਾਮ ਜੋਧਿਆਂ ਲਈ ਕਵਿ ਜੀ ਸੁਰਗ ਪ੍ਰਾਪਤੀ ਕਥਨ ਕਰਦੇ ਹਨ। †ਪਾ:—ਤੁੰਡ।

ਹਜ਼ਾਰ। ਮਰਨੋ ਸ਼ਮਸਖਾਂ ਅਧੋ ਭਹਿੰ ਭਧੋ ਖੇਤ ਬਿਕਰਾਰ ॥ ੯ ॥ ਰਸਾਵਲ ਛੰਦ ॥ ਬਜਾਏ ਨਗਾਰੇ। ਭਧੋ ਨਾਦ ਭਾਰੇ। ਤੁਫੰਗੋਂ ਚਲਾਈ। ਤੁਰੰਗੋਂ ਪਲਾਈ॥ ੧੦ ॥ ਇਤੈ ਸਿੱਖ ਬੀਰੰ। ਪਿਖੀ ਸ਼ੱਤ੍ਰ ਭੀਰੰ[1]। ਚਲੇ ਆਇ ਐਸੇ। ਹੜ੍ਹੋ ਨੀਰ ਜੈਸੇ ॥ ੧੧ ॥ ਬਕੈਂ 'ਮਾਰ ਮਾਰੰ'। ਅਨੇਕੈਂ ਪ੍ਰਹਾਰੰ। ਲਗੈਂ ਬ੍ਰਿੰਦ ਗੋਰੀ। ਤੁਫੰਗਾਨਿ ਛੋਰੀ[2] ॥੧੨॥ ਜਮੇ ਪੈਰ ਨਾਂਹੀ। ਮਰੇ ਹੇਰਿ ਭਾਂਹੀ। ਗੁਰੂ ਸੂਰ ਭਾਗੇ। ਥਿਰੇ ਨਾਂਹਿ ਆਗੇ ॥ ੧੩ ॥ ਰਹੇ ਥੋਰ ਸੂਰੇ। ਮਰੇ ਕ੍ਰੋਧ ਪੂਰੇ। ਇਕੈ ਸੂਰ ਆਧੋ। ਸੁ ਘੋਰਾ ਦੁਰਾਧੋ ॥ ੧੪ ॥ ਗੁਰੂ ਸੈਗ ਭਾਖਾ। 'ਬਡੋ ਜੰਗ ਰਾਖਾ। ਲਰੇ ਪ੍ਰਾਨ ਹਾਨੇ। ਰਹੇ ਥੋਰ ਜਾਨੇ ॥੧੫॥ ਉਤੈ ਸੈਨ ਭਾਰੀ। ਸੁ ਆਈ ਅਗਾਰੀ। ਥਿਰਨੋ ਜਾਇ ਨਾਂਹੀ। ਕਹਨੋ ਆਪ ਪਾਹੀ*'॥੧੬॥ਦੋਹਰਾ॥ਸੁਨਿ ਸ਼੍ਰੀ ਹਰਿਗੋਵਿੰਦ ਜੀ ਕਹਨੋ: 'ਸੈਗ ਲਿਹੁ ਬੀਰ। ਹਤਹੁ ਮਲੇਛਨਿ ਕੋ ਭਹਾਂ ਥਿਰਹੁ ਥਾਨ ਧਰਿ ਧੀਰ'॥੧੭॥ ਪਾਧੜੀ ਛੰਦ ॥ ਗੁਰ ਪਠਨੋ ਬਹੁਰ ਸਿੰਘਾ ਉਚਾਰ। 'ਭਟ ਸੈਗ ਪੰਚ ਸੈ ਬਲਿ ਉਦਾਰ। ਸ਼੍ਰੀ ਅੰਮ੍ਰਿਤਸਰ ਜਿਤ ਦਿਸ਼ਿ ਪਹਾਰ[3]। ਭਹਿੰ ਪਰਨੋ ਖੇਤ ਜੂਝੇ ਜੁਝਾਰ ॥੧੮॥ ਹਧ ਕੋ ਧਵਾਇ ਮੈਦਾਨ ਹੇਰਿ'। ਛੋਰਤਿ ਤੁਫੰਗ ਮਾਰੇ ਬਡੇਰਿ। ਇਮ ਚਮੂੰ ਜੁਗਲ ਮਿਲਿ ਆਪ ਮਾਂਹਿ। ਜਨੁ ਨਦੀ ਉਮਡਿ ਇਕ ਥਾਨ ਜ਼ਾਹਿ ॥ ੧੯ ॥ ਅਰਲੋਦਸ ਸਮੈ ਹੋਯਹੁ ਸੁ ਆਇ। ਝੁਪਕਨਿ ਤਜ਼ਾਕ ਨਾਦੰ ਉਠਾਇ। ਬਹੁ ਕਾਕ ਗਿੱਝ ਉਡਿ ਕੈ ਭੂਮੰਤਿ। ਗੋਮਾਧ[4] ਬੋਲਿ ਮਾਸੰ ਭਖੰਤਿ ॥ ੨੦ ॥ ਗਨ ਫਿਰੀ ਜੋਗਨੀ ਰੁਧਰਿ ਪਾਨ। ਬਹੁ ਖਾਇ ਮਾਸ ਕੋ ਤ੍ਰਿਪਤਿ ਠਾਨਿ। ਉਤ ਖਾਨ ਆਇ ਸ਼ਸਤ੍ਰਨਿ ਪ੍ਰਹਾਰਿ। ਕਟਿ ਗਏ ਸੁਭਟ ਕੋਤਿਕ ਸੁਮਾਰ[5] ॥ ੨੧ ॥ ਦੁਹਿ ਦਿਸ਼ਨਿ ਰੌਰ ਮਾਚਨੋ ਬਿਸਾਲ। ਗੁਲਕਾਂ ਲਰੀਤਿ ਗਿਰ ਪਰਤਿ ਜਾਲ। ਭਟ ਮਿਲਿ ਪਠਾਨ ਹੱਲਾ ਸੁ ਕੀਨਿ। ਗਨ ਮੁਗ਼ਲ ਦੌਰ ਰਣ ਰੰਗ ਭੀਨ॥੨੨॥ਮੁਹੰਮਦ ਅਲੀ ਬੋਲਨੋ ਗਰੂਰ। 'ਲਿਹੁ ਮਾਰਿ ਸਮੁਖ ਦੇਖੋ ਜੁ ਸੂਰ। ਰਣ ਥਲ ਛੁਟਾਇ ਲੀਜਹਿ ਅਸ਼ੇਖ। ਅਬਿ ਭਾ ਪ੍ਰਕਾਸ਼ ਲਿਹੁ ਨੈਨ ਦੇਖਿ'॥੨੩॥ਸੁਨਿ ਤੁਰਕ ਚਪੇ[6] ਚਾਲੇ ਅਗਾਇ। ਇਕ ਬਾਰ ਦੌਰਿ ਰੌਰਾ ਮਚਾਇ। ਚਮਕੰਤਿ ਖੜਗ ਪਕੜੰਤਿ ਢਾਲ। ਛਟਕੰਤਿ ਝੁਪਕ, ਬਮਕੰਤਿ ਜ੍ਵਾਲ[7] ॥੨੪॥ ਸਰਕੰਤਿ[8]

[1]ਵੈਰੀ ਦੀ ਭੀੜ। [2]ਚਲਾਈਆਂ। [3]ਪਹਾੜ (ਉੱਤਰ) ਦੀ ਦਿਸ਼ਾ ਵਲ। [4]ਗਿੱਦੜ। [5]ਸ਼ੁਮਾਰ= ਗਿਣਤੀ ਕਿੰਨੀ ਕੁ (ਕਰੀਏ)। (ਅ) ਮਾਰ ਕੇ। (ਏ) ਜ਼ਖਮੀ ਕਰਕੇ। [6]ਖਿਝੇ। [7]ਅਗਨ ਉਗਲੱਛਦੀਆਂ ਹਨ। [8]ਅੱਗੇ ਵਧਦੇ ਹਨ। *ਪਾ:—ਮਾਹੀ।

ਸੂਰ, ਹਰਖੰਤਿ ਹੂਰ। ਦਰੜੰਤਿ ਦੀਹ[1], ਗਰਜੰਤਿ ਭੂਰ। ਉਛਲੰਤਿ ਜਾਤਿ, ਮਾਰੰਤਿ ਸ਼ੱਤ੍ਰੂ। ਖੜਕੰਤਿ ਮਿਲਤਿ, ਟੂਟਿਯੰਤਿ ਅੱਤ੍ਰੂ[2] ॥ ੨੫ ॥ ਇਤ ਸੁਭਟ ਗੁਰੂਕੇ ਪਰਤਿ ਦੌਰਾਨਹਿੰ ਭਜੈਂ ਖਾਨ ਥਿਤਿ ਕਟੈਂਤਿ ਠੌਰ[3]। ਇਮ ਮਚਜੋ ਜੰਗ ਦਾਰੁਨ ਮਹਾਨ। ਗਨ ਥਿਥਰਿ ਲੋਥ ਪੋਥਨਿ[4] ਸਥਾਨ ॥ ੨੬ ॥ ਨਿਜ ਸੂਰ ਸੰਗ ਸਿੰਘੇ ਨਿਹਾਰਿ। ਤਿਨਿ ਕਹਜੋ ਬਾਕ ਉੱਚੇ ਉਚਾਰਿ'ਇਹੁ ਪਿਖਹੁ ਮਲੇਛ ਜਿ ਸਮੁਖ ਆਇ।ਇਕ ਬਾਰ ਸ਼ਲਖ ਮਾਰੋ ਰਿਸਾਇ'॥੨੭॥ ਇਮ ਕਹਤਿ ਚਲਜੋ ਆਗੈ ਰਿਸਾਇ। ਬਹੁ ਬਜਜੋ ਰਾਗ ਮਾਰੂ ਸੁਹਾਇ। ਕਹਿ 'ਮਾਰਿ ਮਾਰਿ' ਮਾਚਜੋ ਸੁ ਰੌਰ। ਮਿਲਿ ਪਰੇ ਸੁਭਟ ਨਹਿੰ ਭਜਹਿੰ ਠੌਰਿ ॥੨੮॥ ਇਕ ਬਾਰ ਸ਼ਲਖ ਛੋਰੀ ਤੁਫੈਗ। ਪੁਨ ਖੜਗ ਗਹੇ ਕਰਿ ਮਸਾਨ ਨੈਗ। ਕਟਿਯੰਤਿ ਅੰਗ, ਗਿਰਿਯੰਤਿ ਭੂਮਿ। ਲਟਕੰਤਿ ਬੀਰ, ਗਿਰ ਪਰਤਿ ਘੂਮਿ[5] ॥ ੨੯ ॥ ਗਨ ਤੁਰਕ ਮਾਰਿ ਗਿਰ ਆਪਿ ਜਾਇੰ। ਗੁਰੁ ਕੇ ਜੁ ਸੂਰ ਸੰਮੁਖ ਰਿਸਾਇੰ। ਇਮ ਮਰੇ ਮਾਰਿ ਸਿੰਘੇ ਨਿਹਾਰਿ। ਲਲਕਾਰ ਪਰਜੋ ਜਿਹ ਬਲ ਉਦਾਰ ॥ ੩੦॥ ਬਲਿ ਥਿੱਪ੍ਰੂ ਗੁਰੂ ਪ੍ਰੋਧਾ ਸੁਭੱਟ। ਤਬਿ ਭਯੋ ਸਮੁਖ ਮਾਰੇ ਉਲੱਟ। ਜਿਸ ਢਿਗ ਕਮਾਨ ਲਗਿ ਕਾਨ ਤਾਨ। ਧਰਿ ਪਨਚ ਚਲਾਵਤਿ ਤਾਕਿ ਬਾਨ ॥ ੩੧ ॥ ਬਛ ਗੁਰੁ ਪ੍ਰਤਾਪ ਜਿਸ ਲਗਹਿ ਜਾਇ।ਤਨ ਤੁਰਕ ਫੋਰਿ ਪਾਰੈ ਪਰਾਇ[6]।ਸਮ ਸਰਪ ਝੁੰਕਤੇ ਚਲਹਿੰ ਤੀਰ। ਰਿਪੁ ਗਨ ਪ੍ਰਹਾਰਿ ਬੇਧਤਿ ਸਰੀਰ ॥ ੩੨ ॥ ਰਸ ਬੀਰ ਰੂਪ ਮਾਨੋ ਕਰਾਲ। ਬਹੁ ਫਿਰਤਿ ਪ੍ਰਹਾਰਤਿ ਸ਼ੱਤ੍ਰੂ ਜਾਲ। ਦੁਹਿ ਦਿਸ਼ਿਨਿ ਮਰੀ ਸਮੁਦਾਇ ਸੈਨ।ਜਨੁ ਥਕਤਿ ਬੀਰ ਕੀਨੀ ਸੁ ਸੈਨ॥੩੩ ॥ ਇਮ ਹਤੋ ਤੁਰਕ ਤਬਿ ਹਾਲ ਚਾਲਿ'। ਪਿਖਿ ਅਲੀ ਮੁਹੰਮਦ ਰਿਸ ਬਿਸਾਲ। 'ਮੁਝ ਖਰੇ ਨਿਕਟ ਚਾਲੇ ਪਲਾਇ।ਕਜਾ ਕਹੈਂ ਲੋਕ ਕਿਮ ਭਾਜ ਜਾਇ' ॥੩੪ ॥ ਘੋਰਾ ਭਜਾਇ ਮੋਰੋ ਸੁ ਬੀਰ। ਤਬਿ ਪਿਖੇ ਤਜਤਿ ਸਿੰਘਾ ਜੁ ਤੀਰ। ਨਹਿੰ ਟਿਕਨਿ ਦੇਤਿ ਇਹ ਭਟ ਭਜਾਇ। ਪਿਖਿ ਭਯੋ ਸਮੁਖ ਇਸ ਕੇ ਰਿਸਾਇ ॥੩੫॥ ਸਿੰਘੇ ਸੁ ਪਿਖਜੋ ਆਯੋ ਅਗਾਇ। ਇਹ ਭਕਹਿ ਮੋਹਿ ਤੁਪਕਨ ਚਲਾਇ। ਹਯ, ਬਚਨਿ ਹੋਤ ਇਤ ਉਤ ਧਵਾਇ।

[1]ਦਰੜ ਦਿੰਦੇ ਹਨ ਬਹੁਤਿਆਂ ਨੂੰ। [2]ਮਿਲਕੇ ਖੜਕਦੇ ਹਨ ਸ਼ਸਤ੍ਰ ਤੇ ਟੁਟਦੇ ਹਨ ਅਸਤ੍ਰ। [3]ਆਪਣੀ ਥਾਂ ਤੇ ਹੀ ਖੜੇ ਕੱਟੇ ਜਾਂਦੇ ਹਨ। [4]ਲੋਥਾਂ ਪਰ ਲੋਥ। [5]ਚੱਕ੍ਰ ਖਾਕੇ। [6]ਪਾਰ ਪੈ ਜਾਂਦਾ ਹੈ (ਤੀਰ)। [7]ਹਲਚਲੀ (ਪੈ ਗਈ)।

ਧਨ ਔਂਚਿ ਔਂਚ ਤੀਰਨ ਬਗਾਇ। ੩੬॥ ਤਬਿ ਤਾਕਿ ਤੁਪਕ ਛੋਰੀ ਸੰਭਾਲਿ। ਛੁਟਿ ਲਗੀ ਗੁਲਕ ਹਯ ਕੇ ਉਤਾਲ।ਸਿੰਘੇ ਸਮੇਤ ਗਿਰ ਪਰਜੋ ਬਾਜ। ਦੇਖਤਿ ਅਨੰਦ ਤੁਰਕਨ ਸਮਾਜ ॥ ੩੭॥ ਬਨਿ ਸਾਵਧਾਨ ਧਨੁ[1] ਲਿਯ ਸੰਭਾਰਿ। ਚਹੁੰ ਓਰ ਤੁਰਕ ਪਰਵਾਰ ਡਾਰਿ। ਘੇਰਜੋ ਸੁ ਬੀਰ ਕਰਿ ਮਾਰਿ ਮਾਰਿ। ਤਬਿ ਤਕਹਿ ਤੀਰ ਮਾਰਹਿ ਜੁਝਾਰ॥੩੮॥ਜੋ ਨਿਕਟ ਹੋਤਿ ਤਿਹ ਬਿਕਟਿ[2] ਬਾਨ। ਫੋਰਹਿ ਸਰੀਰ ਕਰਿ ਹਾਨਿ ਪ੍ਰਾਨ। ਬਹੁ ਕਰਤਿ ਸ਼ੀਘ੍ਰਤਾ ਤਜਤਿ ਤੀਰ। ਨਹਿੰ ਲਖਜੋ ਜਾਇ ਕਬਿ ਛੋਰਿ ਬੀਰ[3] ॥ ੩੯॥ ਲਲਕਾਰ ਅਲੀਮੁਹੰਮਦ ਸੁ ਆਇ। 'ਮੈ ਹਤੋਂ ਇਸਹਿ ਨਹਿੰ ਭਾਜਿ ਜਾਇ'।ਤਬਿ ਲਗਜੋ ਤਾਕਬੇ ਤੁਪਕ ਧਾਰਿ।ਧਨੁ ਤਾਨਿ ਬ੍ਰਿੱਪਨੇ ਤੀਰਮਾਰਿ ॥ ੪੦ ॥ ਲਗਿ ਪਰਜੋ ਭਾਲ, ਗਿਰਿਗੀ ਤੁਫੈਗ।ਪੁਨ ਪਰਜੋ ਆਪ, ਭਾਜਜੋ ਤੁਰੰਗ। ਇਮ ਤੁਰਕ ਸੈਨਪਤਿ ਲੀਨਿ ਮਾਰਿ। ਨਹਿੰ ਟਰਜੋ ਆਪ ਸਿੰਘਾ ਜੁਝਾਰ ॥ ੪੧॥ ਤਬਿ ਤੁਰਕ ਚਮੂੰ ਇਕ ਬਾਰਿ ਆਇ।ਅਨਗਨ ਤੁਫੈਗ ਗੁਲਕਾਂ ਚਲਾਇ। ਕਰਿ ਮਾਰਿ ਮਾਰਿ ਹੱਲਾ ਸੁ ਕੀਨਿ। ਗੁਰੁ ਕੀ ਸੁ ਚਮੂੰ ਪਰ ਓਜ ਦੀਨਿ[4]॥੪੨॥ਥਿਰ ਪੈਦਲ ਸਿੰਘਾ ਲਗਤਿ ਘਾਇ[5]। ਰੁਪ ਰਹਜੋ[6] ਬੀਰ ਨਹਿੰ ਪਗ ਉਠਾਇ। ਮਿਲਿ ਬਹੁਤ ਆਨ ਕਰਵਾਲ[7] ਸੰਗ। ਨਹਿੰ ਚਲਜੋ ਪਾਇ ਕਟਵਾਇ ਅੰਗ ॥੪੩॥ ਹੁਇ ਖੰਡ ਖੰਡ ਮਿਲਿ ਗਯੋ ਖੇਤ। ਹਤਿ ਰਿਪੁਨਿ ਚਹਤਿ ਰਿਸ ਕੇ ਸਮੇਤ।ਜਬਿ ਸਿੰਘਾ ਇਵ ਲੀਨੋ ਸੰਘਾਰਿ। ਬਹੁ ਘਾਇ ਖਾਇ ਗਿਰਿ ਗੇ ਸੁਮਾਰਿ[8] ॥ ੪੪॥ ਹਲਿ ਚਲੀ ਚਮੂ ਮਹਿੰ, ਮਰਿ ਬਿਸਾਲ[9]। ਰਣ ਖੇਤ ਭਯੋ ਦਿਖੀਯਤਿ ਕਰਾਲ। ਸੁਧਿ ਗਈ ਗੁਰੂ ਢਿਗ ਸੁਨਤਿ ਕਾਨਿ। ਕਰਿ ਕ੍ਰੋਧ ਆਪ ਭੇ ਸਾਵਧਾਨ ॥ ੪੫ ॥ ਦੋਹਰਾ ॥ ਇਸ ਪ੍ਰਕਾਰ ਰਣ ਤੁਮਲ ਭਾ[10]ਮਰੇ ਹਜ਼ਾਰਹੁੰ ਬੀਰ।ਸ਼੍ਰੀ ਗੁਰ ਹਰਿਗੋਵਿੰਦ ਤਬਿ ਓਮਡਨਿ ਚਹਿੰ ਧਰਿ ਧੀਰ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪਸਟਮ ਅਸੇ 'ਅਲੀ ਮੁਹੰਮਦ ਸਿੰਘਾ ਪੋਹਤ ਬੰਧ' ਅਸਟਤੰ ਨਾਮ ਦਸਮੋ ਅੰਸੂ ॥ ੧੦ ॥

੧੧. [ਨੰਦਾ ਮਿਰਜ਼ਾਬੇਗ ਯੁੱਧ]।

ਦੋਹਰਾ ॥ ਕਹਿ ਗੁਰੁ ਪੈਂਦੇ ਖਾਨ ਕੋ 'ਤੁਰਕ ਸੈਨ ਸਮੁਦਾਇ। ਹੋਹਿ ਨਿਬੇਰੋ ਹਤੇ ਤੇ ਇਸ ਬਿਧਿ ਕੀਜੈ ਦਾਇ:—॥ ੧ ॥ ਭੁਜੰਗ ਪ੍ਰਯਾਤ ਛੰਦ ॥ ਰਹੇ ਸੰਗ ਜੋਧਾ ਸੁ ਥੋਰੇ ਹਮਾਰੇ। ਸਭੈ ਔਰ ਸੈਨਾ ਸੁ ਲੀਜੈ ਸੰਗਾਰੇ।

[1]ਧਨੁਖ। [2]ਕਠਨ। [3]ਕਦੋਂ ਛੱਡਦਾ ਹੈ (ਤੀਰ) ਸੂਰਮਾਂ। [4]ਜ਼ੋਰ ਪਾਯਾ। [5]ਜ਼ਖਮ। [6]ਟਿਕ ਰਿਹਾ [7]ਤਲਵਾਰ। [8]ਮਰਕੇ ਗਿਰ ਗਿਆ। [9]ਵੱਡੇ ਸੂਰਮੇ ਦੇ ਮਾਰਿਆਂ। [10]ਭਾਵੀ ਭਾਰੀ ਮੁੱਠਭੇੜ।

ਦਿਸ਼ਾ ਦੱਛਨੀ ਮੈਂ ਚਲੋ ਆਪ ਜਾਵੋ। ਤੁਫੈਗੋਂ ਕਰੋ ਤਮਾਰਿ ਤੋੜੇ ਮਿਲਾਵੋ। ੧॥ ਪਰਸੋ ਜੰਗ ਥਾਨੰ ਤਹਾਂ ਆਪ ਜਾਵੈਂ। ਰਿਪੂੰ ਸਾਮੁਹੇ ਮਾਰਿ ਗਾਢੀ ਮਚਾਵੈਂ। ਮਲੇਛੀ ਚਮੂ ਆਇ ਮੰਡੈ ਲਰਾਈ। ਬਧੈਂ ਖੇਤ ਆਗੇ ਧਰੈਂ ਪਾਇ ਧਾਈ ॥੨॥ ਤਬੈ ਖਾਨ ਪੈਂਦਾ! ਪਰੋ ਧਾਇ ਐਸੇ।ਬਟੇਰਾ ਪਿਖੇ ਤੇ ਗਹੈ ਬਾਜ ਜੈਸੇ। ਧਰੈਂ ਤ੍ਰਾਸ ਭਾਜੈਂ ਕਰਾਚੋਲ[1] ਮਾਰੋ। ਲਥੇਰੋ ਪਥੇਰੋ[2] ਭਟੈ ਕਾਟਿ ਡਾਰੋ[3] ॥ ੩ ॥ ਕਰਸੋ ਮੰਤ੍ਰ ਐਸੇ ਗੁਰੂ ਧੀਰ ਚਾਲੇ।ਬਜੈ ਬ੍ਰਿੰਦ ਧੌਂਸਾਨਿ ਨਾਦੰ ਬਿਸਾਲੇ। ਤੁਫੈਗੋਂ ਕਰੀ ਤਮਾਰਿ ਤੋੜੇ ਉਠਾਏ। ਕਸੀ ਠੋਕਿ ਗੋਰੀ ਪਲੀਤਾ ਮਿਲਾਏ॥੪॥ ਕਿਨੈ ਲੀਨਿ ਨੇਜ਼ਾ ਕਿ ਸਾਂਗੰ ਸੰਭਾਰੇ। ਕਿਨੂ ਚਾਂਪ[4] ਮੈਂ ਬਾਨ ਜੋਹੈ ਸੰਚਾਰੇ[5]। ਗੁਰੂ ਤੁੰਦ ਤਾਜ਼ੀ[6] ਕਿਧੌ ਆਪ ਚਾਲੇ।ਮਲੇਛਾਨਿ ਪੈ ਕੋਪ ਜਾਗਸੋ ਬਿਸਾਲੇ ॥ ੫ ॥ ਕਰਸੋ ਚਾਂਪ[4] ਸੱਜੀ[6] ਕਠੋਰੇ ਕਰਾਲਾ। ਧਰੇ ਤੀਰ ਤੀਖੇ ਨਿਖੰਗੇ ਸੰਭਾਲਾ। ਕਰੀ ਢੂਕ ਬੀਰਾਨਿ ਪੈ ਮਾਰ ਮਾਚੀ। ਕਟੇ ਤੁੰਡ ਮੁੰਡੰ ਲਹੂ ਧੂਲਿ ਰਾਚੀ ॥੬॥ ਤੁਫੈਗੋਂ ਚਲੀ ਏਕ ਬਾਰੀ ਤਜ਼ਾਕੈ। ਮਨੋ ਗਾਜ ਪੁੰਜੰ[7] ਗਿਰੈ ਪੈ ਕੜਾਕੈ। ਗਈ ਫੂਟ ਮੁੰਡੈ ਲਗੀ ਜੋਰ[8] ਗੋਰੀ। ਕਿਸੂ ਸੂਰ ਛਾਤੀ ਗਰੀ ਪਾਰ ਫੋਰੀ[9] ॥ ੭ ॥ ਕਿਸ ਬਾਂਹ ਟੂਟੀ ਗਿਰੇ ਸ਼ਸਤ੍ਰ ਭੂ ਮੈਂ।ਰਿਦਾ ਬੇਧਿ ਕਾਹੂੰ ਖਰੇ ਬੀਰ ਘੂਮੈਂ। ਕਿਸੂ ਲਾਤ ਟੂਟੀ ਗਈ ਫੋਰਿ ਗੋਰੀ।ਕਿਤੇ ਪਾਨਿ[10]ਮਾਂਗੈ ਪਿਪਾਸਾ[11]ਨ ਥੋਰੀ ॥੮॥ਹਜ਼ਾਰੋਂ ਮਰੇ ਬੀਰ ਕੋਈ ਲੁਠੇਤੇ[12]। ਕਿਤੇ ਘਾਇ ਖਾਏ ਸੁ ਕੋਈ ਉਠੈਤੇ। ਪਰਸੋ ਭੂਰ ਰੌਰਾ ਹਲਾ ਹਾਲ ਹੋਈ। ਝਟਾ ਪੱਟ ਜੁੱਟੇ ਮਿਟੇ ਨਾਂਹਿ ਢੋਈ ॥ ੯ ॥ ਤੋਟਕ ਛੰਦ॥ ਗੁਰ ਸ਼੍ਰੀ ਹਰਿਗੋਵਿੰਦ ਬੀਰ ਮਹਾਂ। ਚਲਿ ਆਇ ਪਿਖਸੋ ਰਣ ਰੰਗ ਜਹਾਂ। ਸਮ ਅੰਜੁਲ ਕੇ ਖਪਰੇ[13]ਜੁ ਬਡੋ।ਧਨੁ ਜੇਹ ਅਰੋਪਤਿ[14] ਬ੍ਰਿੰਦ ਛਡੇ ॥੧੦॥ ਫਨਿ ਕੋ ਬਿਸਤਾਰਤਿ ਨਾਗ ਮਨੋ। ਚਲਿ ਸ਼ੁੰਕਤਿ ਬੇਗ ਸਮੇਤ ਘਨੋ। ਮੁਸ਼ਲਾਨਿ ਪਠਾਨਨਿ ਕੇ ਗਨ ਮੈਂ।ਲਗਿ ਜਾਇੰ ਅਚਾਨਕ ਜਾਂ ਤਨੁ ਮੈਂ॥ ੧੧ ॥ ਠਹਿਰੈਂ ਨਹਿੰ,ਪਾਰ ਪਰੈਂ ਨਰ ਤੇ।ਅਗਵਾਰਿ ਖਰੋ ਬਿਧਤਾ ਸਰ ਤੈ[15]। ਲਗਿ ਬੇਧਤਿ ਦੋਇ ਕਿ ਤੀਨਿ ਨਰੈਂ। ਗੁਰੁਦੇਵ ਚਲਾਇ ਸਮੂਹ ਸਰੈਂ[16] ॥੧੨॥ਬਡ ਰੌਰ ਮਚਸੋ ਰਣ ਠੌਰ ਬਿਖੈ। ਭਟ ਮਾਰਤਿ ਕੈ ਮਰਤੇ ਸੁ ਦਿਖੈਂ।

[1]ਤਲਵਾਰ। [2]ਲੋਥੁ ਪੋਥੁ ਕਰੋ। [3]ਧਨੁਖ। [4]ਚਿੱਲੇ ਵਿਚ ਜੋੜਿਆ। [5]ਤੇਜ਼ ਘੋੜਾ। [6]ਸੱਜੇ ਪਾਸੇ [7]ਬਹੁਤੀ ਬਿਜਲੀਆਂ। [8]ਜ਼ੋਰ ਨਾਲ। [9]ਛੇਕ ਪਾਕੇ ਫੋੜਕੇ ਪਾਰ ਹੋਈ। [10]ਪਾਣੀ। [11]ਤ੍ਰੇਹ। [12]ਲੱਛਦੇ ਹਨ। [13]ਬੁੱਕਾਂ ਵਤ ਚੌੜੇ ਤੀਰ। [14]ਧਨੁਖ ਦੇ ਚਿੱਲੇ ਵਿਚ ਜੋੜਕੇ। [15](ਜੋ ਕੋਈ ਉਸਤੋਂ) ਅੱਗੇ ਹੋਰ ਵੀ ਖੜਾ ਹੋਵੇ (ਤਾਂ ਉਹ ਵੀ ਤਿਸ)ਤੀਰ ਨਾਲ ਵਿੰਨ੍ਹਿਆ ਜਾਂਦਾ ਹੈ। [16]ਬਹੁਤੇ ਬਾਣ।

ਹਯ ਬ੍ਰਿੰਦ ਕਿਤੇ ਹਿਹਨਾਵਤਿ ਹੈਂ। ਕਿਤ ਸੂਰ ਬਿਨਾ ਬਹੁ ਧਾਵਤਿ ਹੈਂ ॥ ੧੩ ॥ ਗੁਲਕਾਂਨਿ ਲਗੇ ਕਿਤਿ ਭੂਮਿ ਲਿਟੈਂ। ਕਿਤਨੇ ਕੁ ਮਰੇ ਭਟ ਕਾਟਿ ਸਟੈਂ। ਜੁਤਿ ਭੂਖਨ ਜ਼ੀਨ ਸ਼ਿੰਗਾਰ ਕਰੇ। ਅਸੁਵਾਰ ਸਮੇਤ ਅਨੇਕ ਮਰੇ॥ ੧੪ ॥ ਸਵੈਯਾ ਛੰਦ ॥ ਮੁਜ਼ਾਲਸਖਾਂਨ ਸੁਨੀ ਸੁਧਿ ਗੁਰੁ ਕੀ'ਆਪ ਚਵੈ ਛੋਰਤਿ ਹੈਂ ਬਾਨ। ਏਕ ਬਾਰ ਦਲ ਉਮਡ ਪਰਨੋ ਬਡ ਚਲਤਿ ਕ੍ਰਿਪਾਨ ਭਯੋ ਘਮਸਾਨ। ਮੁਹਰੀ ਦਈ ਫੋਰਿ ਸੈਨਾ ਕੀ,ਹਟਿ ਪਾਛੇ ਕੋਤਿਕ ਭਜਿ ਥਾਨ। ਕਿਤਿਕ ਕਾਲ ਮੈਂ ਕਰਹਿਂ ਨਿਬੇਰਨਿ ਸਰ ਮਾਰਤਿ ਸਤਿਗੁਰ ਸਵਧਾਨ' ॥ ੧੫ ॥ ਇਮ ਸੁਨਿ ਪੰਚ ਹਜ਼ਾਰ ਚਮੂੰ ਕਹੁ ਆਇਸੁ ਦਈ 'ਅਰਹੁ ਅਗਵਾਇ। ਗਹਿ ਲੀਜਹਿ ਗੁਰੁ ਬਲ ਛਲ ਕਰਿਕੈ ਸਗਰੇ ਕਾਰਜ ਸਿਧ ਹੁਇ ਜਾਇ।ਘੇਰ ਲੇਹੁ ਚਹੁੰਦਿਸ਼ਿ ਤੇ ਦਲ ਗਨ ਸੈਨ ਮਰੇ ਇਕਲੋ ਭਬਿ ਪਾਇ। ਭਾਜਨੋ ਦਯੋ ਖੁਦਾਇ ਅਥਹਿ ਗੁਰ ਸ਼ਾਹੁ ਨਿਕਟਿ ਦਿਹੁ, ਬਡ ਹਰਖਾਇ' ॥੧੬॥ ਸੁਨਿ ਆਗਜ਼ਾ ਭਟ ਪੰਚ ਹਜ਼ਾਰੋਂ ਸ਼ਸਤ੍ਰ ਸੰਭਾਰਿ ਤੁਰੰਗ ਚਲਾਇ। 'ਗਹਹੁ ਗੁਰੂ ਕਹੁ' ਬੋਲਤਿ ਧਾਏ 'ਭਯੋ ਮਦਤ ਹਮ ਆਨਿ ਖ਼ੁਦਾਇ । ਬਾਜ ਸਹਤ ਲੇ ਚਲਹਿ ਜਿਯਤਿ ਕੋ, ਸ਼ਾਹੁ ਪ੍ਰਸੰਨ ਇਨਾਮ ਦਿਵਾਇ।ਚਮੂੰ ਅਲਪ ਤੇ ਕਜ਼ਾ ਲਰਿ ਸਾਕਹਿ ਇਕ ਬਿਰ ਪਰੋ ਸਕਲ ਹੀ ਧਾਇ' ॥ ੧੭ ॥ ਰਸਾਵਲ ਛੰਦ ॥ ਮਲੇਛੀ ਜੁ ਸੈਨਾ। ਮਿਲੀ*ਜੰਗ ਐਨਾ[1]। ਕਹੈਂ'ਮਾਰ ਮਾਰੰ'। ਹਥਯਾਰੰ ਸੰਭਾਰੰ ॥੧੮॥ ਬੰਦੂਕੈਂ ਸੰਭਾਰੀ। ਬਰੂਦੰ ਸੁ ਡਾਰੀ। ਕਸੀ ਦੋਇ ਗੋਰੀ। ਗਜੰ ਠੋਕਿ ਛੋਰੀ ॥ ੧੯ ॥ ਪਲੀਤੇ ਮਿਲਾਏ।ਸੁ ਤੋੜੇ ਡੰਭਾਏ[2]।ਕੜਾ ਕਾੜ ਛੁੱਟੈਂ। ਭਟੈ ਲਾਗਿ ਫੁੱਟੈਂ ॥੨੦॥ ਕਦਮੋ ਦੌਰਿ ਹੱਲ।ਰਣੰ ਖੇਤ ਮੱਲਾ। ਪ੍ਰਹਾਰੀ ਕ੍ਰਿਪਾਨੈਂ। ਬਡੇ ਬੀਰ ਹਾਨੈ ॥ ੨੧ ॥ ਗੁਰੂ ਬਾਨ ਛੋਰੇ। ਚਲੇ ਬੇਗ ਘੋਰੇ।ਜਿਸੇ ਜਾਇ ਲਾਗੈਂ। ਤਬੈ ਪ੍ਰਾਨ ਤਜਾਗੈ॥੨੨॥ਦਲੈ ਮੇਘ ਘੋਰੇ[3]। ਸੋ ਗੋਰੀ ਕਿ ਓਰੇ[4]। ਪਰੈਂ ਏਕ ਬਾਰੀ। ਹਲਾਹੁਲ ਭਾਰੀ ॥ ੨੩ ॥ ਗਿਰੇ ਮੂਰਛਾਏ। ਮਨੋ ਨੀਂਦ ਪਾਏ। ਕਿਤੇ ਪ੍ਰਾਨ ਹਾਨੈ। ਕਿਨੇ ਰੋਸ ਠਾਨੈ॥੨੪॥ ਸੈਯਾ ॥ ਪੰਜ ਹਜ਼ਾਰ ਪਰੇ ਲਲਕਾਰ ਤੁਰੈਗਨਿ ਮਾਰ ਕੈ ਰਾਰਿ ਮਚਾਈ। ਚੋਤ ਬਿਖੈ ਜਿਮ ਮੇਘ ਘਟਾ ਬਨਿ ਓਰਨ ਕੀ ਬਰਖਾ ਬਰਖਾਈ। ਸੂਰ ਖਰੇ ਜਿਮ ਖੇਤ ਪਕਸੋ ਇਕ ਬਾਰ ਹੀ ਮਾਰਿ ਕੈ ਭੂਮ ਗਿਰਾਈ। ਤੀਰ ਗੁਰੂ ਕੇ

[1]ਮੈਂਗ ਵਿਚ ਠੀਕ ਰੁੱਝੀ। [2]ਤੋੜੇ ਦਾਗੇ। [3]ਫੈਜ ਹੈ ਬੱਦਲ ਛੁਪਾਨਕ (ਵਾਂਙ)। [4](ਤੇ) ਓਹ ਗੋਲੀਆਂ ਹੰਨ ਕਿ ਗਏ। *ਪਾ:-ਜੁਟੀ।

ਸਮੀਰ ਥਹੈ ਦਲ ਫਾਟ ਗਯੋ ਨਹਿੰ ਧੀਰਜ ਪਾਈ[1] ॥ ੨੫ ॥ ਸ਼੍ਰੀ ਹਰਿ-ਗੋਵਿੰਦ ਚਾਂਪ ਕਠੋਰ ਤੇ ਯੌਂ ਖਪਰੇ ਖਰ ਮਾਰਤਿ ਹੈਂ। ਤੇਜ਼ ਤੁਰੰਗ ਕਰੇ ਬਿਚਰੈਂ,ਜਿਤ ਬ੍ਰਿੰਦ ਰਿਪੂ ਤਿਤੁ ਡਾਰਤਿ ਹੈਂ।ਲਾਗਤਿ ਹੀ ਉਥਲੈਂ ਹਯਤੇ ਮਰਿ ਜਾਤਿ ਨ ਬਾਕ ਉਚਾਰਤਿ ਹੈਂ।ਸੂਰ ਬਚੈ ਨ ਤੁਰੰਗ ਬਚੈ,ਜਿਸ ਅੰਗ ਲਗੈ ਨ ਸੰਭਾਰਤਿ ਹੈ ॥ ੨੬ ॥ ਤੀਰਨਿ ਕੀ ਪਿਖਿ ਲਾਘਵਤਾ[2] ਜਿਨ ਤੇ ਹਤਿ ਸੈਂਕੜੇ ਸੂਰ ਭਏ।ਫੇਰ ਟਰੈਂ ਨ ਥਿਰੇ ਗੁਰ ਅੱਗੂ,ਸਮੱਗ੍ਰਹੀ ਉੱਗ੍ਰ ਨ ਧੀਰ ਲਏ। ਖਾਨ ਬਡੇ ਮੁਸ਼ਲਾਨ ਕੀ ਸੈਨਿ ਕਿ ਸੱਯਦ ਸ਼ੇਖ ਬਿਸਾਲ ਭਏ[3]। ਦੇਖਹੁ ਕਜ਼ਾ, ਨ ਚਮੂੰ ਢਿਗ ਦੀਰਘ ਘੇਰੋ ਚਹੁੰਦਿਸ਼,ਲੈਹੁ ਜਏ[4] ॥ ੨੭॥ ਯੌਂ ਕਹਿ ਪੀਸ ਕੈ ਦਾਂਤ ਪਰੇ ਗੁਰੁ ਊਪਰ ਏਕ ਹੀ ਬਾਰਿ ਘਨੇ। ਹੋਤਿ ਭਏ ਥਿਰ ਥੰਭ ਮਨੋ ਗਨ ਛੋਰਤਿ ਬਾਨ ਕੋ ਕੋਪ ਸਨੇ। ਅੱਗੂ ਜੁ ਆਵਤਿ ਤਾਂ ਉਥਲਾਵਤਿ ਜਯੋਂ ਬਡ ਗਾਜ ਮੁਨਾਰੇ ਹਨੈ।ਕਾਨ ਪ੍ਰਮਾਨ ਲੌ ਤਾਨਿ[5] ਚਲਾਵਤਿ ਮਾਰੇ ਅਨੇਕ ਹੀ ਕੌਨ ਗਿਨੇ ॥ ੨੮ ॥ ਪੂਰਬ ਮੰਤ੍ਰ ਕਰਯੋ ਤਿਸ ਹੇਤੁ[6] ਹਟੇ ਗੁਰੁ ਪਾਛੈ ਤਜੇ ਰਣ ਥਾਨਾ। ਦੇਖਿ ਮਲੇਛ ਬਡੇ ਉਮਡੇ ਹਥ੍ਯਿਾਰ ਪ੍ਰਹਾਰ ਕਰੈਂ ਘਮਸਾਨ।ਯੌਂ ਕੜਕੀ ਇਕ ਬਾਰਿ ਤੁਫੰਗ ਮਨੋ ਤੜਿਤਾ ਗਨ ਗਾਜ ਮਹਾਨਾ[7]। ਚੌਂਪ ਤੇ ਊਪਰਿ ਧਾਇ ਪਰੇ ਜਿਨਕੋ ਤਨ ਕਾਲ ਮਹਾਂ ਨਿਘਰਾਨਾ[8] ॥੨੯॥ [9]ਭਾਜਿ ਨ ਜਾਇ ਗੁਰੂ ਰਣ ਛੋਰਿ ਕੈ ਘੇਰਹੁ ਕਯੋਂ ਨ ਹਟਯੋ ਜਿ ਪਿਛਾਰੀ। ਸ਼ਾਹੁ ਚਮੂੰ ਬਡ ਜਾਇ ਅਰਯੋ ਨਹਿੰ ਥਾਹਨੀ ਸੰਗ ਅਬੈ ਬਹੁ ਮਾਰੀ[10]।ਯੌਂ ਕਹਿ ਆਪਸਿ ਮੋਂ ਉਮਡੇ ਕਰਵਾਲ ਕਰਾਲਨਿ ਖੈਂਚਿ ਨਿਕਾਰੀ। ਬ੍ਰਿੰਦ ਬਛੀ ਲਿਸ਼ਕੈਂ ਕਰ ਬੀਰਨਿ[11] ਜਯੋਂ ਤੜਿਤਾ ਗਨ ਰੂਪ ਕੋ ਧਾਰੀ ॥੩੦॥ਸ਼੍ਰੀ ਗੁਰ ਕੀ ਗਤਿ ਦੇਖਿ ਤਬੈ ੜਖਤੂ ਸਿਖ ਜੈਤ ਨੇ ਬਾਕ ਉਚਾਰੇ। [9]ਰਾਵਰ ਕੋ ਹਟਿ ਆਵਨਿ ਤੇ ਇਹ ਧਾਇ ਮਲੇਛ ਪਰੇ ਅਬਿ ਸਾਰੇ। ਆਪ ਕੋ ਬੀਰ ਧਕਾਇ ਲਿਏ ਰਣ ਖੇਤ ਮਹਾਂ ਕਰਿ ਜੋਰ ਨਿਕਾਰੇ। ਧੀਰ ਧਰੋ ਸੁ ਗ਼ਰੀਬ ਨਿਵਾਜ ਹਤੈਂ ਇਨ ਕੋ ਤੁਮਰੇ

---

[1]ਗੁਰੂ ਜੀ ਦੇ ਤੀਰ (ਮਾਨੋ) ਵਾਯੂ ਵਰਗੀ ਹੈ (ਜਿਸ ਨਾਲ ਵੈਰੀ) ਦਲ (ਦੀਆਂ ਘਟਾਂ) ਪਾਟ ਗਈਆਂ ਤੇ ਟਿਕ ਨਾਂ ਸਕੀਆਂ। [2]ਫੁਰਤੀ। [3]ਸਾਰੇ ਹੀ ਚੋਰੇ (ਸੂਰਮੇ)। [4]ਤਿਆਰ ਬਰਤਿਆਰ ਹੋਏ, (ਅ) ਤਯੇ। [5]ਜੋੜ, ਜੀਤ। [6]ਕੰਨ ਤੀਕ ਖਿਚਕੇ। [7]ਪਹਿਲੀ ਸਲਾਹ ਜੋ (ਪੈਂਦੇ ਖਾਨ ਨਾਲ ਕੀਤੀ ਸੀ ਜੋ ਦੱਖਣ ਨੂੰ ਭੇਜਿਆ ਸੀ)ਉਸ ਲਈ.....। [8]ਆਨੇ ਬੜੀਆਂ ਬਿਜਲੀਆਂ ਗੱਜੀਆਂ ਹਨ। [9]ਜਿਨ੍ਹਾਂ ਦੇ ਤਨ ਦੀ ਸੇਤ ਨੇੜੇ ਆਈ ਹੈ। [10]ਮਾਰ ਲਓ। [11]ਸੂਰਮਿਆਂ ਦੇ ਹੱਥਾਂ ਵਿਚ।

ਲਲਕਾਰੇ' ॥ ੩੧ ॥ ਸ਼੍ਰੀ ਹਰਿਗੋਵਿੰਦ ਬੀਰ ਬਹਾਦੁਰ ਬਾਕ ਕਹਯੋ 'ਇਨ ਆਵਨਿ ਦੀਜੈ। ਜਾਨਿ ਕੈ ਥਾਨ ਤਜਯੋ ਹਮ ਨੇ, ਅਗਵਾਇ ਬਧੈਂ ਚਿਤ ਚੌਂਪ ਪਤੀਜੈ। ਏਕ ਹੀ ਬਾਰਿ ਕਰੈਂ ਕਟੀਯਾ, ਮਟੀਯਾ ਜਿਮ ਸੋਟਿ ਤੇ ਫੋਰਨਿ ਕੀਜੈ[1]। ਮਾਰੋ ਤੁਫੰਗਨ ਤੇ ਗਲਕਾਂ ਅਰ ਤਮਾਰ ਰਹੋ ਅਬਿ ਜੰਗ ਦਿਖੀਜੈ' ॥ ੩੨ ॥ ਦੋਹਰਾ ॥ ਇਤਿ ਐਸੇ ਈ ਕਹਤਿ ਥੇ ਆਧੇ ਪੈਂਦੇਖਾਨ। ਬਿਧੀ ਚੰਦ ਜਿਹ ਸੰਗ ਹੈ ਪਰੇ ਜੰਗ ਪਰ ਆਨ ॥ ੩੩ ॥ ਅਜਬ ਤਮਾਂਚਾ ਗ਼ਜ਼ਬ ਕੋ ਲਗਯੋ ਮਲੇਛਨਿ ਅੰਗ। ਭੁਰਜਹਿੰ ਧਾਨਾ ਭਾਠ ਜਿਮ[2] ਛੂਟੀ ਸ਼ਲਖ ਤੁਫੈਗ ॥ ੩੪ ॥ ਚਾਚਰੀ ਛੰਦ ॥ ਤੁਫੈਗੈਂ। ਨਿਸੰਗੈਂ। ਉਠਾਈ। ਚਲਾਈ ॥੩੫॥ ਦੁਗੋਰੀ। ਕਿ ਛੋਰੀ। ਪਲੀਤੇ। ਧੁਖੀਤੇ ॥੩੬॥ ਉਲੱਟੇ। ਪਲੱਟੇ[3]। ਦਬੱਟੇ[4]। ਨ ਲੱਟੇ[5]॥੩੭॥ਕੜਾਕੇ। ਤੜਾਕੇ। ਸੁ ਨੇਜੇ। ਜੁ ਤੇਜ਼ੇ ॥ ੩੮ ॥ ਉਠਾਏ। ਝੁਮਾਏ। ਲਗਾਏ। ਧਸਾਏ॥੩੯॥ ਕ੍ਰਿਪਾਨੈਂ। ਮਹਾਨੈਂ। ਨਿਕਾਸੀ। ਪ੍ਰਕਾਸ਼ੀ ॥੪੦॥ ਚਲਾਈ। ਲਗਾਈ। ਪ੍ਰਕਾਟੇ[6]। ਨ ਹਾਟੇ॥੪੧॥ ਅਚਾਨੇ[7]।ਪ੍ਰਹਾਨੇ। ਅਰਾਤੀ।ਕਿ ਘਾਤੀ॥੪੨॥ ਹਥਯਾਰੇ। ਉਘਾਰੇ। ਉਭਾਰੇ। ਪ੍ਰਹਾਰੇ॥੪੩॥ ਦੁ ਹੱਲੇ[8]।ਸੁ ਹੱਲੇ। ਇਕੱਲੇ। ਧਕੱਲੇ॥੪੪॥ਅਰੇ ਹੈਂ। ਖਰੇ ਹੈਂ। ਮਰੇ ਹੈਂ, ਤਰੇ ਹੈਂ ॥ ੪੫ ॥ ਉਚਾਰੈਂ। ਪੁਕਾਰੈਂ। ਪ੍ਰਹਾਰੈਂ। ਸੰਘਾਰੈਂ ॥ ੪੬॥ ਸ਼ਿਰਖੰਡੀ ਛੰਦ॥ ਪੈਂਦੇ ਖਾਂ ਬਡ ਜੋਧਾ ਪਰਯੋ ਰਿਸਾਇ ਕੈ। ਖੜਗ ਹਾਥ ਬਡ ਕ੍ਰੋਧਾ ਕਰਹਿ ਪ੍ਰਹਾਰਿ ਕੈ। ਜਿਨ ਆਗਾ ਬਡ ਰੋਧਾ[9] ਮਾਰੇ ਧਰਿ ਪਰੇ। ਜਾਤੀ ਮਲਕ ਜਿ ਪ੍ਰਿਥਾ 'ਹਤਿ ਹਤਿ' ਤਾਂ ਰਰੇ*[10] ॥ ੪੭ ॥ ਨੰਦਾ ਸਿੱਖ ਪਿਰਾਗਾ ਤੇਗ਼ੇ ਧੁਹਿ ਕੈ। ਸੁਭਟਨਿ ਕਾਟਨਿ ਲਾਗਾ ਤੁਰੰਗ ਫੰਦਾਇ ਕੈ। ਮਾਰੇ ਰੋਕਤਿ ਆਗਾ ਝਟ ਪਟ ਗਿਰ ਪਰੇ।ਜੰਗ ਭੀਮ ਬਡ ਜਾਗਾ ਜੋਗਨਿ ਹਸਤਿ ਹੈਂ ॥੪੮॥ ਲੋਹੂ ਖੱਪਰ ਭਰਤਿ ਅਘਾਵਤਿ ਪਾਵਤੀ। ਰਿਦੇ ਹਰਖ ਕੋ ਧਰਤਿ ਸੁ ਤਾਲਿ[11] ਬਜਾਵਤੀ।ਭੂਤ ਪ੍ਰੇਤ ਗਨ ਫਿਰਤਿ ਖਾਇ ਝਕਰਾ-ਵਤੇ[12]। ਆਂਤੁਨ ਮਾਲਾ ਕਰਤਿ ਹਸਤਿ ਬਹੁ ਨਾਚਤੇ॥੪੯॥ ਭੇੜ ਪਇਆ ਤਰਵਾਰੀਂ ਬਰਛੇ ਠੇਲਿਕੈ[13]।ਅਤਿ ਕਾਲੀ ਕਿਲਕਾਰੀ ਆਮਿਖ ਭੱਖਿਕੈ।

---

[1]ਜਿਵੇਂ ਸੋਟੇ ਨਾਲ ਮਟਕੀ ਤੋੜ ਦੇਈਦੀ ਹੈ। [2]ਜਿਵੇਂ ਭੱਠੀ ਵਿਚ ਧਾਈਂ ਭੁੱਜਦੇ ਹਨ। [3]ਪਲਟਾਕੇ। [4]ਦਬਾਏ। [5]ਹਟੇ ਨਹੀਂ। [6]ਚੰਗੀ ਤਰ੍ਹਾਂ ਕੱਟੇ। [7]ਅਚਾਨਕ ਹੀ। [8]ਦੋਹਾਂ ਪਾਸਿਆਂ ਦੇ। [9]ਰੋਕਿਆ। [10]ਤਿਨ੍ਹਾਂ ਨੂੰ ਕਹਿੰਦਾ ਹੈ 'ਮਾਰ ਲੈ, ਮਾਰ ਲੈ'। [11]ਤਾੜੀਆਂ। [12]ਝਕਾਰ ਮਾਰ ਕੇ। [13]ਕੱਢਕੇ, ਅਗੇ ਨੂੰ ਵਧਾਕੇ। *ਪਾ:-ਹਤਹਿ ਤਤਾਰਦੇ=ਤੀਰ ਮਾਰਦਾ ਹੈ।

ਆਂਤ੍ਰੈ ਗਹਤਿ ਉਡਾਰੀ ਗ੍ਰੀਝ ਕਿ ਚੈਗ ਹੈਂ[1]। ਕਾਕ[2]ਰੁ ਕੈਕ[3] ਪੁਕਾਰੀ ਦਾਰੁਨ ਸ਼ਬਦ ਤੇ॥੫੦॥ ਨੰਦਾ ਗੁਰੁ ਅਗਾਰੀ ਖੈਂਚਿ ਕ੍ਰਿਪਾਨ ਕੋ। ਵਾਹਤਿ ਵਾਰੋ ਵਾਰੀ ਮੁਗ਼ਲ ਪਠਾਨ ਕੋ। ਅਰਹਿ ਭਾਂਹਿ ਦੇ ਮਾਰੀ ਧਰਹਿਂ ਨ ਪ੍ਰਾਨ ਕੋ। ਜੁੱਟਯੋ ਬੀਰ ਜੁਝਾਰੀ ਸ਼ੱਤ੍ਰੂਨਿ ਹਾਨਿਕੋ॥ ੫੧ ॥ ਤੁਰਕ ਪਰੇ ਅਰਿ-ਰਾਇ ਸੁ ਨੰਦਾ ਘਿਰ ਗਯੋ। ਗੁੱਲਕਾਂ ਚਲਿ ਸਮੁਦਾਇ ਤੁਰੈਗਮ ਹਤਿ ਭਯੋ। ਚਹੁੰਦਿਸ਼ਿ ਮਹਿਂ ਰਿਪੁ ਆਇ ਪ੍ਰਹਾਰਹਿਂ ਏਕ ਕੋ। ਸਭਿ ਤੇ ਅੰਗ ਬਚਾਇ ਹਤੇ ਗਨ ਸੂਰਮੇ॥ ੫੨ ॥ ਖੜਗ ਟੂਟਯੋ ਜਿਸ ਕਾਲ ਨਿਰਾਯੁਧ ਹ੍ਵੈ ਗਯੋ। ਮਿਰਜ਼ਾਬੇਗ ਬਿਸਾਲ ਲਾਤ ਤੇ ਗਹਿ ਲਯੋ। ਐਂਚ ਉਤਾਰਿ ਉਤਾਲ ਨਹੀਂ ਸ਼ੂਮ ਕਿਛੁ ਕਿਯੋ[4]। ਅਵਨੀ ਪਰ ਤਿਹ ਡਾਲ ਮਹਾਂ ਥਲ ਤੇ ਦਿਯੋ॥੫੩॥ ਦੋਹਰਾ ॥ ਨੰਦਾ ਚਾਹਤਿ–ਖੜਗ ਕੋ ਇਸ ਤੇ ਲੈਹੌਂ ਛੀਨਿ–। ਮਿਰਜ਼ਾਬੇਗ ਸੰਭਾਰਿਕੈ ਭਰਿ ਕੌਰੀ ਮਹਿ ਲੀਨਿ॥ ੫੪ ॥ ਚੌਪਈ ॥ ਮੁਸ਼ਟ[5] ਯੁੱਧ ਦੋਨਹੁ ਅਰ ਪਰੋਘਾਵ ਕਰਨਿ ਤੇ ਭਟ ਹਟਿ ਖਰੇ।ਪਿਖਿਨਿ ਲਗੇ ਤਿਨ ਦੁਹਨ ਤਮਾਸ਼ਾ। ਮੁਗ਼ਲ ਸਿੱਖ ਰਨ[6] ਮਹਦ ਪ੍ਰਕਾਸ਼ਾ॥ ੫੫॥ ਕਬਹਿ ਮੁਸ਼ਟ ਕਬਿ ਹਤਹਿਂ ਤਮਾਚੈ[7]। ਕਬਿ ਕੌਰੀ[8] ਕੋ ਭਰਿ ਰਿਸਰਾਚੈ। ਹਿਤ ਗੋਰਨ ਕੇ ਓਜ ਲਗਾਵੈਂ। ਚਪੇ ਬੀਰ ਜੁਗ ਜੰਗ ਮਚਾਵੈਂ॥ ੫੬॥ ਬਦਨ ਬਿਲੋਚਨ ਜਿਨ ਕੇ ਲਾਲ। ਅੰਗਨਿ ਗੁੰਦਤਿ[9],ਰੁਪ ਕਰਾਲ।ਸੈਨ ਮਲੇਛੀ ਅਪਰ ਜੁ ਆਈ। ਤਿਨ ਕੀ ਸ਼ਲਖ ਛੁਟੀ ਅਗਵਾਈ॥ ੫੭ ॥ ਤਿਨ ਤੇ ਕਿਤਿਕ ਲਗੀ ਜਬਿ ਗੋਰੀ।ਦੇਹਿ ਦੁਹਨਿ ਕੀ ਬਹੁਬਲ ਫੋਰੀ[10]। ਗੁੰਦਤਿ ਅੰਗ[11]ਦੁਊ ਧਰ ਡਾਰੇ।ਚਢਿ ਬਿਵਾਨ ਇਕ,ਸੁਰਗ ਸਿਧਾਰੇ॥੫੮॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੇ 'ਨੰਦਾ ਮਿਰਜ਼ਾ ਬੇਗ਼ਬਧ' ਬਰਨਨੰ ਨਾਮ ਦ੍ਵਿਕਾਦਸ਼ਮੋ ਅੰਸੁ ॥ ੧੧ ॥

੧੨. [ਤੋਤਾ, ਤਿਲੋਕਾ, ਅਨੰਤਾ, ਨਿਹਾਲੁ ਬੱਧ]।

ਦੋਹਰਾ ॥ ਦੁਹਿਦਿਸ਼ਿ ਤੇ ਗੁਰ ਦਲ ਪਰਯੋ ਭਈ ਤੁਫੈਗਨਿ ਮਾਰਿ। ਗਿਰੇ ਬੀਰ ਸੰਗ੍ਰਾਮ ਮਹਿਂ ਭਾਗੇ ਕਿਤਿਕ ਸੁਮਾਰਿ[12]॥ ੧ ॥ ਚੌਪਈ ॥ ਸ਼੍ਰੀ ਹਰਿ ਗੋਵਿੰਦ ਕੇ ਬਡ ਜੋਧਾ। ਕਰੀ ਲਚੇਰ ਪਚੇਰ ਸੁ ਕ੍ਰੋਧਾ। ਉਦੈ,ਦਾਊ,ਦੋਇ

---

[1]ਗਿੱਝਾਂ ਹਨ ਕਿ ਪਤੰਗਾਂ ਹਨ ਮਾਨੋ। [2]ਕਾਕ=ਕਾਂ। [3]ਕੈਕ=ਇਕ ਸ਼ਿਕਾਰੀ ਪੰਛੀ ਚੀਲ ਵਰਗਾ, ਜਿਸ ਦੇ ਖੰਭ ਤੀਰਾਂ ਨੂੰ ਲਾਉਂਦੇ ਸਨ। ਚਿੱਟੀ ਚੀਲ। [4]ਖਿਚ ਕੇ ਘੋੜੇ ਉਤੋਂ ਲਾਹ ਲਿਆ ਛੇਤੀ ਨਾਲ ਹੀ ਕੋਈ ਦੇਰ ਨ ਕੀਤੀ। [5]ਮੁੱਕਿਆਂ ਦਾ। [6]ਮੁਗ਼ਲ ਤੇ ਸਿੱਖ ਦਾ ਦੰਗ। [7]ਚਪੇੜਾਂ। [8]ਜੱਫੀ। [9]ਅੰਗ ਗੁੰਦੇ ਹੋਏ, ਭਾਵ ਇਕ ਦੂਜੇ ਨਾਲ ਜੁੜੇ ਹੋਏ। [10]ਕਈਆਂ ਥਾਵਾਂ ਤੋਂ ਫੁੱਟ ਗਈ। [11]ਭਾਵ ਜੱਫੀਆਂ ਪਾਈਆਂ ਪੁਵਾਈਆਂ। [12]ਸ਼ਖਮੀ ਹੋਕੇ।

ਹਰੀ ਕੇ। ਅਮੀਆਂ, ਹੈਹਰ ਮੁੱਖ ਅਨੀ ਕੇ[1] ॥ ੨ ॥ ਰਿੰਧਾਵਾ ਮੁਹਰੂ ਬਡ ਬੀਰ। ਮੋਹਨ ਅਪਰ ਗੁਪਾਲਾ ਧੀਰ। ਜੈਤਾ, ਤੋਤਾ, ਕਿਸ਼ਨ, ਨਿਹਾਲੂ। ਨਾਮ ਪਿਰਾਗਾ ਸੂਰ ਬਿਸਾਲੂ ॥ ੩ ॥ ਤਖਤੂ, ਦਯਾਲ, ਤਿਲੋਕਾ, ਧੀਰਾ। ਦੇਵੀ ਦਾਸ, ਅਨੰਤਾ, ਹੀਰਾ। ਪੈੜਾ ਆਦਿਕ ਕੌਨ ਗਨੀਜਹਿ। ਗੁਰ ਸੈਨਾ ਕੇ ਮੁੱਖਿ ਜਨੀਜਹਿ ॥ ੪ ॥ ਜਾਤੀ ਮਲਕ ਬਿੱਪ੍ਰ ਬਡਿ ਜੋਧਾ। ਸੋਢੀ ਬੰਸ ਸਭਿਨਿ ਕੋ ਪੋਧਾ[2]। ਜੇਠਾ, ਬਿਧੀਚੰਦ ਬਲਵੰਤਾ। ਪੈਂਦੇ ਖਾਨ ਬੀਰ ਅਤਿ-ਯੰਤਾ ॥੫॥ ਬਾਬਕ ਨਾਮ ਰਬਾਬੀ ਪਾਸ*। ਆਯੁਧ ਬਿੱਦਯਾ ਕੋ ਅੱਭਯਾਸ। ਇਹ ਤਿਹ ਸਮੈਂ ਭਏ ਰੰਗ ਰੱਤੇ। ਚਲੀ ਕ੍ਰਿਪਾਨੈ ਰਿਸ ਭਰਿ ਤੱਤੇ ॥ ੬ ॥ ਉਤ ਲੁਤਫੁੱਲਹਿ ਖਾਨ[3] ਬਹਾਦਰ। ਸ਼ਾਹਜਹਾਂ ਰਾਖਹਿ ਜਿਸ ਆਦਰ। ਪੁਨ ਇਸਮਾਇਲਖਾਨ ਚਮੂੰ ਪਤਿ। ਜੋ ਜਾਨਤਿ ਹੈ ਜੁੱਧ ਕਰਨਿ ਅਤਿ ॥ ੭ ॥ ਦੁੰਦੇ ਖਾਨ, ਬਹਾਦਰ ਖਾਨ। ਇੱਤਯਾਦਿਕ ਬਡ ਬੀਰ ਪਠਾਨ। ਸੱਯਦ ਇਕ ਦਿਦਾਰਲੀ[4] ਭਾਰਾਬਲੀ ਬੋਗ, ਦਲ ਬੋਗ ਉਦਾਰ॥੮॥ ਇਸ ਤੇ ਆਦਿ ਮੁਗ਼ਲ ਸਿਰਦਾਰ। ਜਿਨ ਸੰਗ ਸੈਨਾਂ ਕਈ ਹਜ਼ਾਰ। ਰੋਰਾ ਪਰਯੋ ਸਭੀ ਢੁਕ ਪਰੇ। ਦੁਹਿਦਿਸ਼ ਕੇ ਜੋਧਾ ਥਿਰਿ ਅਰੇ॥੯॥ ਭੁਯੰਗ ਪ੍ਰਯਾਤ ਛੰਦ ॥ ਦੁਊ ਬੀਰ ਬਾਂਕੇ ਗੁਰੂ ਕੇ ਬਧਾਏ। ਬਿਧੀਚੰਦ ਪੈਂਦਾ ਰਿਦੇ ਰੋਸ ਆਏ। ਮਲੇਛੀ ਚਮੂੰ ਸਿੰਧੁ ਜੈਸੀ ਬਿਸਾਲਾ। ਬਰੇ ਮੱਛ ਦੋਨੋ ਹਲਾ ਚਾਲ ਘਾਲਾ ॥ ੧੦ ॥ ਤੁਫੈਗੰ ਚਲਾਈ, ਦਈ ਦਾਸ ਪਾਸੇ[5]। ਗਹੇ ਫੇਰ ਨੇਜ਼ੇ ਉਭਾਰੇ ਹੁਲਾਸੇ। ਪਰੇ ਦੌਰਿ ਐਸੇ ਜਥਾ ਬਾਜ਼ ਭੂਖਾ। ਉਡਯੋ ਹੇਰਿ ਪੰਛੀ ਗਹੈ ਖਾਇ ਸੂਖਾ[6] ॥ ੧੧ ॥ ਉਥੱਲੇ ਪਥੱਲੇ, ਨ ਜੋ ਪਾਇ ਹੱਲੇ। ਕਰੇ ਛੁਛ ਬਾਜੀ ਅਕੱਲੇ ਧਕੱਲੇ[7]। ਹਤੈਂ ਨੋਕ ਨੇਜ਼ਾਨਿ[8] ਦੇਹੀ ਖੁਭਾਵੈਂ। ਗਹੈਂ ਬਾਂਸ ਔਂਚੈ ਫਲੰਕੋ ਚਢਾਵੈਂ[9] ॥੧੨॥ ਬਲੀ ਦੀਹ ਘੋਰੇ ਧਵਾਵੈਂ, ਪੁਹਾਰੈਂ। ਕਿਸੂ ਫੇਟ ਸੋਂ[10] ਗੇਰਿ

[1]ਸੈਨਾਂ ਦੇ ਮੁਖੀ। [2]ਪੋ੍ਹਿਤ। [3]ਉਸ ਤਰਫ ਲੁਤਫ ਉੱਲਾ ਖਾਨ। [4]ਦੀਦਾਰ ਅਲੀ। [5](ਚਲ ਚੁਕੀਆਂ ਬੰਦੂਕਾਂ (ਨੌਕਰਾਂ ਨੂੰ ਫੜਾ ਕੇ)। [6]ਸੁਖੈਨ ਹੀ (ਅ) ਸੁੱਕੇ ਨੂੰ ਹੀ। [7]ਆਕੱਲਿਆਂ ਨੇ ਧੱਕ ਦਿਤੇ। [8]ਨੇਜ਼ਿਆਂ ਦੀਆਂ ਨੋਕਾਂ। [9]ਨੇਜ਼ਾ ਮਾਰਕੇ ਨੋਕ (ਨੇਜ਼ੇ ਦੀ) ਦੇਹੀ ਵਿਚ ਖੁਭਾ ਦੇਂਦੇ ਹਨ (ਫੇਰ) ਫੜੇ ਹੋਏ (ਨੇਜ਼ੇ ਦੇ) ਵਾਂਸ ਨਾਲ ਖਿਚ ਕੇ ਅਸਮਾਨ ਰੁਖ ਕਰਕੇ (ਘੁਮਾ ਕੇ ਸਿੱਟ ਦੇਂਦੇ ਹਨ) [ਹਿੰਦੀ, ਫਲੰਕ, ਫਾ:, ਫਲਕ=ਅਸਮਾਨ। ਕਵਿ ਪਦਮਾਕਰ ਨੇ ਬੀ ਪਦ ਫਲੇਕਾ, ਅਸਮਾਨ ਅਰਥਾਂ ਵਿਚ ਵਰਤਿਆ ਹੈ] (ਅ) (ਖੁੱਭੇ ਹੋਏ ਨੇਜ਼ੇ ਦੇ ਫਲੰਕੇ=) ਫਲ ਨਾਲ (ਵੈਰੀ ਦੀ) ਦੇਹ ਨੂੰ (ਨੇਜ਼ੇ ਦੇ ਹੱਥ ਵਿਚ) ਫੜੇ ਵਾਂਸ ਨਾਲ ਖੜਾ ਕਰਕੇ (ਸਿੱਟ ਦੇਂਦੇ ਹਨ)। [10]ਸੋਟ ਨਾਲ।

*ਗੁਰੂ ਜੀ ਦੀ ਕਰਨੀ ਵਲ ਤੱਕੇ ਪੋ੍ਹਤਾਂ, ਬ੍ਰਾਹਮਣਾਂ ਤੇ ਰਬਾਬੀਆਂ ਤੱਕ ਨੂੰ ਯੋਧੇ ਬਣਾ ਲਿਆ।

ਕੂ ਮੈਂ ਸੰਘਾਰੈਂ। ਕਿਸੁ ਦੇਂ ਧਕੇਲਾ ਤੁਰੰਗੈ ਸਮੇਤਾ। ਗਿਰੈਂ ਪ੍ਰਾਨ ਖ੍ਰ ਕੈ ਨ ਹੋਵੈਂ ਸੁਚੇਤਾ॥੧੩॥ਤਬੈ ਬੀਰ ਪੈਂਦਾ ਕੁਪਸੋ ਜੰਗ ਮਾਂਹੀ। ਹਯੰ ਛੋਰਿ ਦੀਨੋ ਲਿਯੋ ਖੱਗ ਤਾਂਹੀ। ਦੁਤੀ ਹਾਥ ਮੈਂ ਢਾਲ ਭਾਰੀ ਸੰਭਾਰੀ। ਬਰਜੋ ਢਾਂਦਿ ਕੈ ਬੀਰ ਕੀਨੇ ਸੰਘਾਰੀ ॥੧੪॥ ਹਤੈ ਤੇਗ ਕਾਂਕੇ[1] ਕਿਤੇ ਢਾਲ ਢਾਹੇ। ਕਿਸੁ ਦੇ ਧਕੇਲਾ ਰਖੈ ਜੰਗ ਮਾਂਹੇ। ਹਤੈ ਲਾਤ ਕਾਂਕੇ ਗਿਰੈਂ ਬੀਰ ਭਾਰੇ।ਸਹਾਰਜੋ ਨ ਜਾਈ ਕਿਤੇ ਸੂਰ ਮਾਰੇ ॥ ੧੫ ॥ ਕਰੀ ਤੋੜ ਮਨਾਨੰ ਰਖੀ ਢਾਲ ਬਾਏਂ। ਚਲਜੋ ਜਾਤਿ ਘੋਰਾ ਗਹੈ[2] ਹਾਥ ਦਾਏਂ। ਕਰੈ ਓਜ ਤੇ ਟਾਂਗ ਔਂਚੈ,ਗਿਰਾਵੈ। ਭਰੈ ਬੀਰ ਦਾਬੈ,ਮਰੈ, ਪ੍ਰਾਨ ਜਾਵੈ॥੧੬॥ਡਰੈ ਬੀਰ ਸਾਰੇ ਨਹੀਂ ਨੇਰ ਕੀਨੋ। ਖਰੇ ਦੂਰ ਗੋਰੀ ਚਲਾਵੈਂ ਸੁ ਚੀਨੋ। ਤਬੈ ਧਾਇ ਘੋਰੇ ਚਰਜੋ ਬੀਰ ਪੈਂਦਾ। ਤੁਫੰਗੀ ਸੰਭਾਰੀ ਨਹੀਂ ਖੋਫ*ਕੈਂਦਾ[3]॥੧੭॥ ਨਰਾਜਛੰਦ ॥ ਕਰੈ ਪਠਾਨ ਕੋਪ ਮੈਂ ਫਿਰੈ ਸੁ ਮੋਰ[4] ਖਾਇਕੈ। ਤੜਾ ਭੜੀ ਤੁਫੰਗ ਤੇ ਮਚਾਇ ਬੀਰ ਘਾਇ ਕੈ। ਇਤੇ ਗੁਰੂ ਅਗਾਰ ਕੋ ਸਿਧਾਰਿ ਪਾਉਂ ਡਾਰਿਕੈ[5]। ਪਰੈ ਜੁਝਾਰ ਦੌਰਿਕੈ ਕ੍ਰਿਪਾਨ ਕੋ ਪ੍ਰਹਾਰਿਕੈ ॥ ੧੮ ॥ ਤੁਰੰਗ ਸੰਗ ਅੰਗ ਭੰਗ ਸੂਰ ਪ੍ਰਾਨ ਛੋਰਿਕੈ। ਭਏ ਅਰੋਹ[6] ਦੇਵ ਲੋਕ ਸ਼ੋਕ ਤਜਾਗਿ ਲੋਰਿ ਕੈ[7]। ਫਿਰੈਂ ਕਬੰਧ[8] ਅੰਧ ਸੇ ਗਿਰੈਂ ਭਵਾਰਿ ਖਾਇ ਕੈ। ਪੁਕਾਰ ਮਾਰਿ ਮਾਰਿ ਕੈ ਕਟੈਂ ਕ੍ਰਿਪਾਨ ਘਾਇਕੈ ॥ ੧੯॥ ਕਟੈਂ ਸਿਕੰਧ[9]ਦੰਡ[10]ਬਾਹੁ, ਹਾਥ ਅੰਗੁਰੀਨ ਤੇ। ਗਿਰੰਤਿ ਸੀਸ ਗ੍ਰੀਵ ਤੇ, ਕਿ ਤੁੰਡ[11]ਕਾਟਿ ਦੀਨ ਤੇ। ਉਰੂ ਕਿ ਗੋਡਿਯਾਨ ਤੇ ਨਿਕੰਦਿ ਦੇਤਿ ਡਾਰਿ ਕੈ। ਗੁਮਾਧ ਮਾਸ ਖਾਤਿ ਬ੍ਰਿੰਦ, ਜੋਗਨੀ ਡਕਾਰਿਕੈ॥੨੦॥ ਬਿਹੰਗ ਮਾਸਹਾਰਿ[12] ਆਇ ਖਾਤਿ ਹੈਂ ਅਘਾਇ ਕੈ। ਬਿਚਾਰਿ ਸ਼ੋਣ ਮਾਸ ਕੋ ਪ੍ਰਕਾਸ਼ ਬੀਰ ਘਾਇ ਕੈ। ਕਰੰਤਿ ਲੋਥ ਪੋਥਨਾ, ਤੁਰੰਗ ਛੁਛ ਦੌਰਤੇ। ਪ੍ਰਹਾਰਤੇ ਕ੍ਰਿਪਾਨ ਆਨਿ ਤਜਾਗ ਨਾਂਹਿ ਠੌਰ ਤੇ॥੨੧॥ ਹਜ਼ਾਰ ਹੀ ਮਲੇਛ ਮਾਰਿ ਸ਼੍ਰੀ ਗੁਰੂ ਪ੍ਰਹਾਰਤੇ।ਬਿਸਾਲ ਚਾਂਪ ਔਂਚਿ ਔਂਚਿ ਤੀਰ ਬੀਰ ਡਾਰਤੇ। ਪੁਲਾਦਿ ਭੱਲਸ[13] ਤੀਖਨਾ ਲਗੈ ਸਜੋਰ ਜਾਇ ਕੈ। ਤੁਰੰਗ ਸੂਰ ਬੀਚ ਕੋ ਪਰੈ ਸੁ ਪਾਰ ਘਾਇਕੈ॥ ੨੨ ॥ ਨ ਪਾਨਿ[14] ਫੇਰ ਜਾਚਤੇ, ਨ ਪ੍ਰਾਨ ਦੇਹਿ ਧਾਰਤੇ। ਭਏ ਭਯਾਨ ਭੂਮਿਕਾ ਭਰੈਲ ਭੈ ਸਿਧਾਰਤੇ[15]। ਬਿਸਾਲ ਬੀਰ

---

[1]ਕਿਸੇ ਦੇ। [2]ਫੜਕੇ। [3]ਕਿਸੇ ਦਾ। [4]ਮੋੜਾ। [5]ਅਗਾਹਾਂ ਨੂੰ ਪੈਰ ਧਰਕੇ ਦੂਰੋ ਛਾਵ ਤੁਰਕਾਂ ਤੇ ਜਾ ਪਏ। [6]ਚੜ੍ਹ ਗਏ। [7]ਚਾਹ ਕੇ। [8]ਧੜ। [9]ਮੋਢੇ। [10]ਬਾਹਾਂ। [11]ਮੂੰਹ। [12]ਮਾਸਾਹਾਰੀ (ਪੰਛੀ)। [13]ਪੁਲਾਦੀ ਬਾਣਾਂ ਦੀ ਮੁਖੀ। [14]ਪਾਣੀ। [15]ਕਾਇਰ ਭੈ ਖਾਕੇ ਉੱਠ ਨੱਸੇ। *ਪਾ:—ਤ੍ਰਾਸ।

ਬਾਂਕਰੇ ਨ ਹਾਂ ਕਰੇ ਹੈਕਾਰ ਤੇ।ਪ੍ਰਚਾਰਤੇ[1],ਪ੍ਰਹਾਰਤੇ,ਸੁ ਮਾਰਤੇ ਨ ਹਾਰਤੇ[2] ॥੨੩॥ ਭੁਜੰਗਪ੍ਰਯਾਤ ਛੰਦ ॥ ਪੁਨੰ ਕੀਨਿ ਹੱਲਾ ਜੁ ਸੈਨਾ ਪਠਾਨੀ। ਗੁਰੂ ਓਰ ਆਏ ਬਡੇ ਬੀਰ ਮਾਨੀ।[3]ਗਹੋ ਕਜੋਂ ਨ' ਬੋਲੈਂ[4]ਰਹੋ ਸਿੱਖ ਥੋਰੇ'। ਨਿਕਾਸੀ ਕ੍ਰਿਪਾਨੈਂ ਧਵਾਏ ਸੁ ਘੋਰੇ ॥ ੨੪ ॥ਗੁਰੂ ਤੀਰ ਆਏ ਸੁ ਹੱਲਾ ਬਿਲੋਕਾ। ਭਰੇ ਕ੍ਰੋਧ ਮੈਂ ਬੀਰ ਤੋਭਾ, ਤਿਲੋਕਾ। ਅਨੰਤਾ, ਨਿਹਾਲੂ, ਚਲੇ ਬੀਰ ਚਾਰੋਂ। ਜਹਾਂ ਖਾਂਨ ਠਾਂਢੇ ਬਿਲੋਕੇ ਹਜ਼ਾਰੋਂ॥ ੨੫ ॥ਲਈ ਸੰਗ ਸੈਨਾਂ ਗਏ ਧਾਇ ਆਗੇ। ਤੁਫੰਗੀਂ ਤੜਾਕੇ ਉਠੇ ਜ੍ਵਾਲ ਜਾਗੇ। ਚਲੀ ਏਕ ਬਾਰੈਂ ਸੁ ਨਾਦੰ ਉਠਾਏ। ਮਨੋ ਗਾਜ ਬ੍ਰਿੰਦੰ[5] ਗਿਰੇ ਭੂਮਿ ਆਏ ॥ ੨੬ ॥ ਫੂਟੇ ਤੁੰਡ ਮੁੰਡੰ[6] ਮਨੋ ਝੁੰਡ ਹਾਂਡੀ[7]। ਪ੍ਰਚੰਡੈਂ ਪਰੀ ਦੰਡ ਖੰਡੇ ਜਿ ਕਾਂਡੀ[8]। ਬਡੇ ਅੰਡਿ ਬੈਂਡੇ[9],ਉਮੰਡੇ[10]ਘਮੰਡੇ।ਪਰੇ ਰੁੰਡ[11]ਹ੍ਵੈ ਕੈ ਭਏ ਖੰਡਖੰਡੇ॥੨੭॥ ਦੁਹੂੰ ਓਰ ਤੇ ਮਾਰ ਗੋਰੀਨ ਹੋਈ। ਪਲੀਤੇ ਧੁਖੈਂ ਸੈਨ ਨੇ ਕੀਨਿ ਢੋਈ। ਗਿਰੈਂ ਬੀਰ ਘੋਰਾਨਿ ਤੇ ਭੂਮਿ ਐਸੇ। ਫਲੰ ਡਾਲ ਤੇ ਬਾਧੁ ਕੋ ਬੇਗ ਜੈਸੇ ॥ ੨੮ ॥ ਉਤੇ ਖਾਨ ਢੁਕੇ ਹਲਾਹੱਲ ਕੀਨੇ। ਰੁਹੇਲੇ[12] ਗਹੇ ਤੇਗ ਦੇਰੀ ਬਿਹੀਨੇ । ਚਲੇ ਚੁੰਗ ਦਾਓਜ਼ਈ[13] ਬੀਰ ਆਏ। ਗੁਰੂ ਸਾਮੁਹੇ ਏਕਠੇ ਹੋਇ ਧਾਏ ॥ ੨੯ ॥ ਤਬੈ ਔਰ ਆਗੇ ਨਿਹਾਲੂ, ਤਿਲੋਕੇ। ਤੁਫੈਗੀਂ ਪ੍ਰਹਾਰੀ ਅਗਾਰੀ ਸੁ ਰੋਕੇ। ਘਨੇ ਓਰੜੇ ਨਾ ਟਿਕੇ ਧੁਮ ਪਾਏ। ਤਬੈ ਬੀਰ ਤੋਭਾ ਅਨੰਤਾ ਸੁ ਆਏ ॥ ੩੦ ॥ ਕ੍ਰਿਪਾਨੈ ਨਿਕਾਸੀ, ਤੁਫੈਗਾਨਿ ਛੋਰੀ। ਭਈ ਹਾਲ ਹੁਲੈ, ਚਲੈ ਬਾਨ ਗੋਰੀ। ਧਕਾਧੱਕ ਹੋਈ, ਹਕਾਹੱਕ ਬਾਜੀ[14]। ਲਟਾ ਪੱਟ[15] ਜੁੱਟੇ ਖਿਲੈਂ ਜੰਗ ਬਾਜੀ ॥ ੩੧ ॥ ਸਟਾਸੱਟ ਸੇਲੇ ਭਈ ਰੇਲ ਪੇਲਾ[16]। ਕਰਾਚੋਲ ਭਾਲੇ ਹਲਾ ਚਾਲ ਮੇਲਾ। ਦੁਚੋਬੈਂ ਬਜੈਂ ਦੀਹ ਧੌਂਸੇ ਧੁੰਕਾਰੇ। ਲਗੇ ਢੋਲ ਡੰਕੇ ਉਠਨੋ ਨਾਦ ਭਾਰੇ ॥ ੩੨ ॥ ਮਿਲੇ ਆਪ ਮਾਂਹੀ ਹਥਾ

---

[1]ਵੈਰਾਗਿਆਂ ਹੋਂਦਿਆਂ ਬੜੇ ਬਾਂਕੇ ਬੀਰ (ਪਠਾਣ) ਨਾ ਕੁਸਕਦੇ ਹਨ, ਨਾਂ ਹੈਕਾਰ ਕਰਦੇ ਹਨ, ਭਾਵ ਓਹ ਦਮਗਜਾ ਨਹੀਂ ਮਾਰਦੇ ਐਸੇ ਡਰੇ ਹਨ। [2](ਗੁਰੂ ਕੇ ਜੋਧੇ ਸ਼ਸਤ੍ਰ) ਚਲਾਉਂਦੇ ਹਨ ਮਾਰਦੇ ਹਨ, ਤੇ ਥਕਦੇ ਨਹੀਂ। [3](ਪਠਾਣ) ਬੋਲਦੇ ਹਨ ਕਿ। [4]ਬਿਜਲੀਆਂ (ਦੀ ਮਾਰ ਨਾਲ)। [5]ਮੂੰਹ ਸਿਰ। [6]ਮਾਨੋ ਸਾਰੀਆਂ ਹਾਂਡੀਆਂ (ਟੁੱਟੀਆਂ ਪਈਆਂ) ਹਨ। [7]ਬਲ ਢਾਲੀਆਂ ਬਾਂਹੀ (ਇਉਂ) ਪਈਆਂ ਹੈਨ ਜੀਕੁਣ ਕੱਟੀਆਂ ਹੋਈਆਂ (ਦਰਖਤਾਂ ਨਾਲੋਂ) ਡਾਲੀਆਂ (ਅ) (ਪ੍ਰਚੰਡ=) ਚਮਕਦੇ ਸ਼ਸਤ੍ਰਾਂ ਸਮੇਤ (ਦੰਡ=) ਬਾਹੀਆਂ। [8]ਬੜੇ ਆਕੜ ਵਾਲੇ ਟੇਢੇ। [9]ਉਛਲੇ। [10]ਸਿਰ ਤੋਂ ਬਿਨਾਂ ਧੜ। [11]ਪਠਾਣਾਂ ਦੀ ਜ਼ਾਤ ਹੈ। [12]ਦਾਉਦਜ਼ਈ ਜ਼ਾਤ ਹੈ ਪਠਾਣਾਂ ਦੀ। [13]ਹਾਕ ਤੇ ਹਾਕ ਵੱਜੀ। [14]ਜਫੇ ਜੱਫੀ। [15]ਧੱਕੇ ਧੱਕੀ।

ਵੱਥ ਹੋਏ। ਪਟੇ ਬਾਜਿ ਬਿੱਦਜਾ ਕਰੈਂ ਬੀਰ ਢੋਏ[1]। ਬਲੀ ਬੇਗ[2] ਕੋ ਧਾਇ ਮਾਰਜੋ ਤਿਲੌਕੇ। ਕਰਾਚੋਲ ਬਾਹਜੋ ਬਲੀ ਪਾਸ ਹੋਕੇ ॥ ੩੩ ॥ ਅਧੋ ਆਧਿ ਚੀਰਾ ਗਿਰਜੋ ਛੋਰਿ ਘੋਰਾ। ਹੁਤੋ ਕ੍ਰਾਤ ਤਾਂਕੋ ਇਸੋ ਦੇਖਿ ਦੌਰਾ। ਹਤਜੋ ਦੀਹ ਨੇਜਾ ਲਗਜੋ ਗ੍ਰੀਵ ਮਾਂਹੀ। ਪਰਜੋ ਭੂਮਿ ਮੈਂ ਪੈ ਤਜਜੋ ਕੋਪ ਨਾਂਹੀ॥ ੩੪॥ ਪਿਖਜੋ ਧਾਇ ਤੈਂਤੇ ਚਲਜੋ ਮਾਰਿ ਨੇਜਾ। ਕਹਜੋ 'ਹੋਹੁ ਠਾਂਢੋ ਨਹੀਂ, ਵਾਰ ਲੇਜਾ'। ਸੰਭਾਰੀ ਤੁਫੈਗੀ ਹਤੀ ਤਾਕਿ ਗੋਰੀ।ਦਯੋ ਫੋਰਿ ਮਾਥਾ* ਮਰਜੋ ਪ੍ਰਾਨ ਛੋਰੀ ॥੩੫॥ ਤਬੈ ਖਾਨ ਜ਼ੈਨਾ ਪਿਖੈ–ਦੋਇ ਮਾਰੇ। ਤਿਨੋਂ ਤੇ ਹਮਾਰੇ ਬਡੇ ਬੀਰ ਹਾਰੇ–।ਤੁਰੈਗੀ ਧਵਾਯੋ ਅਧੋ ਤੀਰ ਤੋਤੇ।'ਕਹਾਂ ਜਾਇ? ਮਾਰੋਂ, ਬਚੈਂ ਨਾਂਹਿ ਮੋਤੇ' ॥੩੬॥ ਬਲੀ ਬੀਰ ਤੋਤੇ ਕ੍ਰਿਪਾਨੈ ਸੰਭਾਰੀ। ਜਬੈ ਨੇੜ ਕੀਨੋ ਤਬੈ ਗ੍ਰੀਵ ਝਾਰੀ। ਗਹੇ ਹਾਥ ਖੱਗੋ[3] ਗਿਰਜੋ ਜ਼ੈਨਖਾਨਾ। ਮਲੇਛਾਨਿ ਦੇਖਜੋ ਹਤੇ ਦੈਂਇ ਜ੍ਞਾਨਾ ॥ ੩੭ ॥ ਚਲਾਈ ਤੁਫੈਗੈਂ ਇਕੈ ਬਾਰ ਬਿੰਦੈ। ਗਿਰਜੋ ਬੀਰ ਤੋਤਾ ਮਹਾਂ ਰੋਸਵੈਦੈ। ਅਨੰਤਾ, ਨਿਹਾਲੂ ਰੁਪੇ ਬੀਰ ਦੋਊ। ਮਨੋ ਸ਼ੇਰ ਗਾਜੈਂ ਥਿਰੇ ਜੰਗ ਜੋਊ ॥ ੩੮ ॥ ਗੁਰੂ ਕੋ ਅਗਾਰੀ ਪ੍ਰਹਾਰੈਂ ਹਥਯਾਰੈਂ। ਮਿਲੇ ਸੈਨ ਮੱਧੇ ਕਰੇ ਮਾਰ ਮਾਰੈਂ। ਉਥੱਲੇ ਪਥੱਲੇ ਬਡੇ ਬੀਰ ਬੈਂਕੇ। ਪਰੀ ਧੂਮ ਭਾਰੀ ਸੰਘਾਰੇ ਨਿਸ਼ੈਂਕੇ ॥੩੯॥ ਭਟੈ ਅੰਗ ਭੈਂਗੇ ਕਰੇ ਜੰਗ ਚੈਂਗੇ। ਬਡੇ ਖਾਨ ਖੂਨੀ ਹਨੇ ਸ਼ੋਨ ਰੈਂਗੇ। ਪਿਖਜੋ ਦੌਨ ਕੋ ਬੀਰ ਬਿੰਦੈ ਗਿਰਾਏ। ਖੁਸ਼ੀ ਸ਼੍ਰੀ ਗੁਰੂ ਕੀਨਿ 'ਸਾਧੂ' ਅਲਾਏ[4] ॥ ੪੦ ॥ ਸ੍ਰੈਯਾ ॥ ਬੀਰ ਬਹਾਦੁਰਖਾਨ ਪਿਖੇ ਜੁਗ ਸੂਰ ਗੁਰੂ ਕੋ ਫਿਰੈਂ ਸੁ ਪ੍ਰਹਾਰਤਿਹਲੇ ਕਰਿ ਬ੍ਰਿੰਦ ਤੁਫੈਗਨਿ ਕੋ ਇਕ ਬਾਰ ਘਨੀ ਗੁਲਕਾਂ ਕਸਿ ਮਾਰਤਿ। ਧੌਂ ਉਥਲਾਇ ਦਿਯੋ ਭਟ ਪੁੰਜ ਮਨੋ ਕਰਿ ਟਾਮਨਿ ਕੋ ਹਨਿ ਡਾਰਤਿ। ਸ਼੍ਰੀ ਹਰਿ ਗੋਵਿੰਦ ਧਾਰਿ ਅਨੰਦ ਬਡੇ ਭਟ ਆਪਨੈ ਕੋ ਲਲਕਾਰਤਿ ॥ ੪੧ ॥ 'ਮਾਰਹੁ ਬੀਰ ਮਲੇਛਨ ਕੈ' ਸੁਨਿਕੈ ਗੁਰੁ ਵਾਕ ਪਰੇ ਭਟ ਧਾਈ। ਛੋਰਿ ਤੁਫੈਗ ਕ੍ਰਿਪਾਨ ਲਈ ਰਿਸ ਬ੍ਰਿੰਦ ਮਿਲੇ ਬਹੁ ਮਾਰ ਮਚਾਈ। ਭਾਦਵ ਕੀ ਘਟ ਮੈਂ ਤੜਿਤਾ ਗਨ ਸ਼੍ਰੀ ਸ਼ਮਸ਼ੇਰ ਤਥਾ ਚਮਕਾਈ। ਸੋਂਣਭ ਸੋਂ ਮਿਲਿ ਲਾਲ ਭਈ ਜਨੁ ਕਾਲ ਕੀ ਜੀਭ ਹੈਂ ਪਾਨ ਚਬਾਈ ॥ ੪੨ ॥ ਆਇ ਬਹਾਦੁਰ ਖਾਨ ਪਰਜੋ ਜੁਗ ਬੀਰ ਘਿਰੇ ਭੜਥੂ ਬਡ ਪਾਯੋ।ਮਾਰਿ ਅਨੇਕ ਮਲੇਛਨਿ ਕੋ ਤਤਕਾਲ ਨਿਹਾਲੂ ਗਿਰਜੋ ਗਨ ਘਾਯੋ। ਬੀਰ ਅਨੰਤੋ ਬਹਾਦਰ ਖਾਨ ਕੋ ਕੋਪ ਕੈ

[1]ਨੇੜੇ ਹੋਕੇ। [2]ਵਲੀਖਿਤਾ ਨਾਮ ਹੈ। [3]ਤਲਵਾਰ। [4]'ਸ਼ਾਬਾਸ਼' ਕਹਿਆ। *ਪਾ:–ਦਿਏ ਫੋਰ ਪਾਸੈ।

ਜਾਇ ਕ੍ਰਿਪਾਨ ਚਲਾਯੋ।ਬਾਂਹ ਕਟੀ ਸ਼ਮਸ਼ੇਰ ਸਮੇਤ ਲਹੂ ਰੀਧ ਤੇ*ਗਿਰਿ ਕੈ ਮੁਰਛਾਯੋ ॥੪੩॥ ਦੋਹਰਾ ॥ ਮਿਲਿ ਪਠਾਨ ਸਮੁਦਾਇ ਨੈ ਹਨਯੋ ਅਨੰਤਾ ਬੀਰ। ਚਾਰਹੁੰ ਗੁਰ ਸੂਰੇ ਹਤੇ ਧਰੀ ਤੁਰਕ ਉਰ ਧੀਰ ॥ ੪੪ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੇ 'ਚਤੁਰ ਬੀਰ ਹਤਨ' ਪ੍ਰਸੰਗ ਬਰਨਨੰ ਨਾਮ ਦੁਵਾਦਸ਼ਮੋ ਅੰਸੂ ॥ ੧੨ ॥

੧੩. [ਲੋਹਗੜ੍ਹ ਯੁੱਧ–ਜਾਰੀ]।

ਦੋਹਰਾ ॥ ਮਚਯੋ ਮਹਾਂ ਸੰਗ੍ਰਾਮ ਜਬਿ ਕਰ ਚਮਕਤਿ ਸ਼ਮਸ਼ੇਰ। ਸ਼੍ਰੀ ਗੁਰ ਹਰਿ ਗੋਵਿੰਦ ਤਬਿ ਭਰੇ ਕੋਪ ਸਮ ਸ਼ੇਰ॥੧॥ ਸ੍ਰੈਯਾ ॥ ਤੀਰ ਤਜੇ ਗਨ ਭੀਰ ਭਜੇ, ਨਹਿੰ ਓਜ ਸਜੈਂ[1], ਨ ਲਜੇ ਮਨ ਕਾਚੇ। ਤੀਖਨ ਭੀਖਨ ਜੇ ਖਪਰੇ ਸਰ ਮੋਟ, ਪਕੇ ਦਿਢ ਗੀਧ ਹੈਂ ਤਾਚੇ[2]। ਕੰਕਨ[3] ਪੰਖ ਬਿਲੰਦ ਲਗੇ ਜਿਨ ਕੰਚਨ ਬਾਗਰ[4] ਸੁੰਦਰ ਰਾਚੇ।ਚਾਂਪ ਨੁਟੰਕ† ਤੇ[5] ਛੋਰਤਿ ਹੈਂ ਜਿਹ ਲਾਗਿ ਪਰੇ ਕਿਮ ਸੋ ਨਰ ਬਾਚੇ॥੨॥ਤੂਰਨ ਤੀਰਨ ਪੂਰਤਿ ਸ਼ੂਣ ਲੌ ਫੋਰਿ ਸਰੀਰਨਿ ਸੂਰ ਗਿਰਾਏ। ਜਾਨੇ ਨ ਜਾਤਿ ਨਿਖੰਗ ਨਿਕਾਰਤਿ, ਜੇ ਸੰਚਾਰਤਿ ਚਾਂਪ ਚਢਾਏ[6]। ਛੂਟਤਿ ਸ਼ੂੰਕਤਿ ਜੋਰ ਭਰੇ ਫਣ ਕੋ ਬਿਸਤਾਰਤਿ ਨਾਗ ਸਿਧਾਏ[7]।ਏਕ ਦੋ ਤੀਨ ਕੋ ਬੇਧਤਿਹੈਂ ਗਿਰ ਜਾਂਹਿਘਨੇ ਭਟ ਯੌਂ ਉਥਲਾਏ ॥੩॥ ਸ਼੍ਰੀ ਹਰਿ ਗੋਵਿੰਦ ਬੀਰ ਬਹਾਦੁਰ ਬਾਦਰ ਜਨੋਂ ਸਰ ਕੋ ਬਰਖਾਵੈਂ। ਦੋਂ ਲਲਕਾਰੇ ਮਨੋ ਗਰਜੈਂ, ਕਰ ਚਾਂਪ ਧਰੇ ਧਨੁਇੰਦ੍[8] ਸੁਹਾਵੈਂ। ਕੋਪ ਸਮੀਰ ਤੈ[9]ਜਾਤਿ ਇਤੇ ਉਤ ਮੋਰਿ ਤੁਰੰਗਕੋ ਮੋਰ ਨਚਾਵੈਂ[10]।ਨੀਰ ਮਨਿੰਦ ਬਹੈ ਤਨੁ ਸ਼ੋਣਤਿ, ਜੋਗਨਿ, ਕਾਕਨਿ, ਕੰਕਨਿ ਪਨਾਵੈਂ॥ ੪ ॥ ਕਬਿੱਤ ॥ ਪੈਂਦੇਖਾਨ, ਬਿਧੀਚੰਦ, ਮੋਹਨ, ਗੁਪਾਲਾ ਬੀਰ, ਜੈਤ ਸੋਂ ਪਿਰਾਗਾ ਧੀਰ, ਪੈੜਾ ਜੰਗ ਆਯੋ ਹੈ।ਤਖਤੁ ਮਲਕ ਜਾਤੀ ਫਿਰੈਂ ਰਿਪੁ ਘਾਤੀ ਭਏ, ਦੇਵੀ ਦਾਸ,ਕਿਸ਼ਨਾ ਸੁਭਟ ਸਮੁਦਾਯੋ ਹੈ।ਉੱਦਾ,ਦਾਊ,ਦਮਾਲ, ਭਾਗੂ,ਭੱਟੂ,ਦੌਨ

[1]ਬਲ ਨ ਲਾ ਸਕੇ। [2]ਪੱਕੀਆਂ ਤੇ ਮਜ਼ਬੂਤ ਗੀਂਢਾਂ ਹਨ ਤਿਨ੍ਹਾਂ (ਬਾਣਾਂ) ਦੀਆਂ। [3]ਕੰਕ ਪੰਛੀ ਏ। [4]ਤੀਰ ਦੇ ਪਿਛਲੇ ਸਿਰੇ ਦੀ ਗੀਢ ਜੋ ਕਮਾਨ ਦੀ ਰੱਸੀ ਤੇ ਧਰਕੇ ਖਿੱਚੀਦੀ ਹੈ। [ਪੰਜਾ:, ਬਾਗੜ। ਫਾ: ਬਾਗ਼ਾਰਹ=ਗੀਢ]। [5]ਨੋਟੰਕ ਦੇ ਧਨੁਖ ਤੋਂ। ਇਕ ਟਾਂਕ=ਧਨੁਖ ਦੀ ਸ਼ਕਤੀ ਦੀ ਪ੍ਰੀਖਜਾ ਦੇ ਵਾਸਤੇ ਇਕ ਤੋਲ ਜੋ ੨੫ ਸੇਰ ਦਾ ਹੁੰਦਾ ਸੀ (ਹਿੰਦੀ ਕੋਸ਼)। [6]ਚਿੱਲੇ ਵਿਚ ਜੋੜਦੇ ਹਨ (ਬਾਣ) ਨੂੰ, ਧਨੁਖ ਖਿੱਚਕੇ। [7](ਮਾਨੋਂ) ਨਾਗ ਜਾਂਦੇ ਹਨ। [8](ਮਾਨੋਂ) ਸੱਤ ਰੰਗੀ ਅਕਾਸ਼ੀ ਪੀਂਘ। [9]ਕ੍ਰੋਧ ਰੂਪੀ ਪੌਣ ਤੇ। [10]ਮੋੜਕੇ ਘੋੜੇ ਨੂੰ ਮੋਰ ਵਤ ਨਚਾਂਵਦੇ ਹਨ।

*ਜੇ ਪਾਠ 'ਕੰਧ' ਹੋਵੇ ਤਾਂ ਅਰਥ ਲਗੇਗਾ ਮੋਢੇ ਤੋਂ। ਜੇ ਗੀਧ ਹੋਵੇ ਤਾਂ ਮਿੱਝ ਅਰਥ ਲਾਉਂਦੇ ਹਨ, ਪਰ ਜਾਪਦਾ ਹੈ ਕਿ ਕਵੀ ਜੀ ਦੀ ਮੁਰਾਦ ਸੰਸਕ੍ਰਿਤ ਦੇ ਪਦ 'ਗੰਧਨ' ਤੋਂ ਹੈ। ਲਹੁ (ਬਹੁਤ) ਨੁਕਸਾਨ ਕਰਣ ਤੇ[ਸੰਸ:, ਗੰਧਨ=ਕਤਲ, ਸੱਟ, ਜ਼ਰਬ]। †ਪਾ:—ਨੋਟੰਕ।

ਭ੍ਰਾਤ ਬਲੀ ਹੀਰਾ ਅਰੁ ਧੀਰਾ ਰਣ ਰੰਗ ਕੋ ਮਚਾਯੋ ਹੈ।ਛੱਜੂ,ਗੱਜੂ, ਮੋਹਰੂ, ਰਿੰਧਾਵਾ ਤੇ ਸੁਜਾਨਾ ਸੂਰ, ਦੌਰਮੋ ਦਯਾ ਚੇਦ ਮਨ ਰੋਸ ਕੋ ਬਢਾਯੋ ਹੈ॥੫॥ ਗਿਨੈ ਕੌਨ ਕਹਾਂ ਲਗਿ ਗੁਰੂ ਕੇ ਹਜ਼ੂਰ ਸੂਰ, ਪੂਰਨ ਗ਼ਰੂਰ ਕਰਿ ਤੂਰਨ ਪ੍ਰਹਾਰਤੇ। ਤ੍ਰਾਸ ਬਿਨਾਂ ਸ਼ੇਰ ਜੈਸੇ ਬਿਚਰੈਂ ਮਲੇਛ ਬੀਚ, ਤੋਮਰ ਭ੍ਰਮਾਵੈਂ, ਕੈ ਤੁਫੰਗ ਕੱਸਿ ਮਾਰਤੇ । ਕੋਊ ਚਾਂਪ ਐਂਚਿ ਐਂਚਿ ਛੋਰੈਂ ਸਰ ਮਾਰੈ ਅਰਿ, ਤੁਰਕ ਹਜ਼ਾਰੋਂ ਗਿਰੈਂ ਰਿਦੈ ਰਿਸ ਧਾਰਤੇ । ਰਿਪਹਿੰ ਨਿਹਾਰਤੇ, ਪੁਕਾਰ ਲਲਕਾਰਤੇ, ਬੰਗਾਰਤੇ, ਨ ਹਾਰਤੇ, ਸੁ ਮਾਰਿ ਮਾਰਿ ਝਾਰਤੇ ॥ ੬ ॥ ਆਏ ਉਤਿ ਮੁਗ਼ਲ ਕਰੀਮਬੇਗ ਸੈਨ ਸੰਗ ਦੂਸਰੋ ਰਹੀਮਬੇਗ ਅਲੀਬੇਗ ਧਾਇ ਕੈ।ਬਲੀ ਜੰਗਬੇਗ ਜਾਂਕੈ ਸੰਗ ਹੈ ਤੁਰੰਗ ਦਲ, ਔਰ ਸ਼ਮਸ਼ੇਰਬੇਗ ਬੇਗ ਤੇ ਸੁ ਆਇ ਕੈ। ਖ੍ਵਾਜਾਬੇਗ, ਮੌਜਬੇਗ, ਸੂਰਮਾ ਹਯਾਤ ਬੇਗ,ਬਡੋ ਸੁਲਤਾਨ ਬੇਗ ਪਰਮੋ ਹੈ ਰਿਸਾਇ ਕੈ । ਮੁਗ਼ਲਸਖਾਨ ਨੈ ਬਖਾਨ ਕੋਪ ਠਾਨਿ ਕਰਿ 'ਕਮੋਂ ਨ ਕਰੋ ਹਾਨ ਕੋ ਨਿਦਾਨ[1] ਜੰਗ ਪਾਇਕੈ ॥੭॥ ਸ੍ਰੈਯਾ ॥ ਕਾਇਮ ਖਾਂ, ਇਸਮਾਇਲ ਖਾਂ, ਲੁਤਫੁੱਲਹਿ ਖਾਨ, ਇਨਾਇਤ ਖਾਨਾ। ਬੀਰ ਕਲੰਦਰ ਖਾਨ ਕੁਪਮੋ, ਹਯ ਤੇਜ਼ ਅਰੋਹ ਮੁਹੰਮਦਖਾਨਾ । ਕੋਪ ਸਲਾਬਤਖਾਨ ਭਰਮੋ, ਇਲਮਾਸਹਿ ਖਾਂਨ, ਜਹਾਨਖਾਂ ਜਾਨਾ[2]। ਦੌਲਤਖਾਨ, ਮੁਦੱਫਰਖਾਂ ਅਰੁ ਹੈਦਰਖਾਨ ਮਹਾਂ ਅਭਿਮਾਨ॥੮॥ ਦੋਹਰਾ॥ ਸੱਯਦ ਸੁਭਟ ਦਿਦਾਰਲੀ[3] ਗਿਨੋਂ ਕਹਾਂ ਲਗਿ ਆਨ । ਸਭਿਸੋਂ ਕਰਿ ਕੈ ਕੋਪ ਕੋ ਬੋਲਮੋ ਮੁਗ਼ਲਸਖਾਨ ॥ ੯ ॥ ਸਵੈਯਾ ਛੰਦ ॥ 'ਮਨਸਬ[4] ਬਡੇ ਬਡੇ ਤੁਮ ਪਾਏ, ਪਾਤਸ਼ਾਹ ਠਾਨਭਿ ਸਨਮਾਨ। ਗ੍ਰਾਮ ਜਗੀਰ ਬਿਲੰਦੇ ਦੌਲਤ ਲੇਭਿ ਸਕਲ ਹੀ ਨਿਤ ਸੁਖ ਮਾਨਿ । ਕਾਜ ਪਰਮੋ ਅਬਿ ਮਾਲਕ ਕੋ ਇਹ ਕਮੋਂ ਨ ਕਰਭਿ ਹੈ ਕੈ ਸਵਧਾਨ। ਸਨਮੁਖ ਹੁਇ ਤਨ ਲਰਭਿ ਨ ਰਨਕੋ, ਕਰਿ ਰਾਖੇ ਅਬ ਪਸਾਰੇ ਪ੍ਰਾਨ ॥੧੦॥ ਨਿਮਕਹਰਾਮੀ ਬਨਹੁ ਨ, ਭਾਈ[5] ! ਹਮਰੋ ਲਸ਼ਕਰ ਮਹਿਦ ਮਹਾਨ । ਬਿੱਦਮਾ ਸ਼ਸਤ੍ਰਨਿ ਕੀ ਸਭਿ ਜਾਨਹੁ ਭਏ ਅਰੋਹਨਿ ਬਲੀ ਕਿਕਾਨ । ਭਾਗੋ ਕਹਾਂ ਰਹਹੁ,ਕੋ ਥਲ ਨਹਿੰ, ਕਮੋਂ ਕੁਲ ਲਾਜ ਨ ਕਰਭੋ ਕਾਨ?ਪੁਨ ਕਿਸ ਕਾਮ ਸ਼ਾਹੁ ਕੋ ਆਵਹੁ ਅਲਪ ਕਾਮ ਭੀ ਇਤੋ ਸਰਾ ਨ[6]। ੧੧ ॥ ਕਹਾਂ ਗੁਰੂ ਪਹਿ ਦਲ ਬਲ, ਜੋਧੇ ਹਮਤੇ ਦਸ ਗੁਨ ਥੋਰੇ ਜਾਨਿ । ਅਰਮੋ ਰਹਮੋ ਪਕਰਮੋ ਨ ਗਯੋ ਜਬਿ ਕਸ਼ਾਤੁਮਰੀਮਾਨ ਹਿੰਕੋਆਨਿ[7]?ਗਹੋ ਕਿ ਮਾਰਹੁ ਨਾਂਹਿ ਤ ਮਰੀਯਹਿ, ਰਹਿ ਆਵਹਿ ਤੌ ਬਾਤ ਜਹਾਨ'। ਸੁਨਿ

[1]ਓੜਕ ਦਾ। [2]ਜਾਣੈ । [3]ਦਿਦਾਰ ਅਲੀ । [4]ਮੁਰਾਤਬੇ। [5]ਹੇ ਭੁਰਾਵੇ । [6]ਪੂਰਾ ਨਾ ਹੋਯਾ । [7]ਕਢ।

ਦਿਦਾਰਲੀ ਸੱਯਦ ਬੋਲਸੋ 'ਭੀਖਨ ਭੀਖਨ ਗੁਰ ਕੇ ਬਾਨ ॥੧੨॥ ਸਨਮੁਖ ਠਹਿਰਨਿ ਦੇਤਿ ਨਹੀਂ ਸੋ ਤੀਨ ਤੀਨ ਮਹਿੰ ਪਾਰ ਪਰੰਤਿ। ਜਿਨ ਕੇ ਲਗੇ ਨ ਉਕਸਨ ਪਾਏ[1], ਇਕ ਪੈਂਦੇ ਖਾਂ ਸੋ ਬਲਵੰਤ। ਦੇਤਿ ਧਕੇਲੇ, ਹਯ ਧਰ ਮੇਲੇ, ਕੋਇ ਨ ਝੇਲੇ ਕਰਿਦੇ ਅੰਤਿ[2]। ਤੁਮ ਭਾਖਤਿ ਗੁਰੁ ਢਿਗ ਦਲ ਥੋਰਾ ਅਪਨੋ ਲਸ਼ਕਰ ਬਹੁ ਨਿਬਰੰਤਿ[3]॥੧੩॥ਦੇਖੋ ਆਗੇ ਹੁਇ,ਗਨ ਲੋਥਨਿ, ਮਰੇ ਹਜ਼ਾਰੋਂ ਮੁਗ਼ਲ ਪਠਾਨ'। ਸੁਨਿ ਬਰਿਆਮ ਬਿਸਾਲ ਗੁਰੂ ਕੋ[4] ਕੁਪਸੋ ਅਧਿਕ ਹੀ ਮੁਗ਼ਲਸਖਾਨ। ਚਲਸੋ ਆਪ ਹੁਇ ਸਨਮੁਖ ਰਣ ਕੋ ਬਾਮ ਬਿਲੋਚਨ ਫਰਕਸੋ ਜਾਨਿ। ਮੁਰਝਾਯੋ–ਅਬਿ ਹਟਨਿ ਬਨਹਿ ਨਹਿੰ–ਮੂਢ ਬਿਸੂਰਤਿ ਜਨੁ ਭਾ ਹਾਨ॥੧੪॥ਉਮਡਸੋ ਲਸ਼ਕਰ ਪਿਖਿਸਰਦਾਰਨਿ ਏਕੋ ਬਾਰ ਪਰੇ ਅਰਿਰਾਇ। ਸ਼ਲਖ ਤੁਫੈਗਨਿ ਕੀ ਬਛ ਛੂਟਤਿ ਉਠਸੋ ਧੂਮ ਜਨੁ ਘਨ ਗਨ ਛਾਇ। ਜ੍ਵਾਲਾ ਥਮਨੀ ਤੇ[5] ਛੁਟਿ ਗੁਲਕਾਂ ਸਮ ਉਰਨਿ ਕੀ[6] ਬਛ ਬਰਖਾਇ।ਫੋਰੇ ਸੂਰ ਸਰੀਰਨਿ ਉਰ, ਸਿਰ, ਟੂਟੀ ਭੁਜਾ, ਲਾਤ, ਗਨ ਪਾਇ[7] ॥੧੫॥ ਇਤ ਸ਼੍ਰੀ ਹਰਿਗੋਵਿੰਦ ਅਨੰਦੇ ਬੀਰ ਬਿਲੰਦ ਬੀਰ ਰਸ ਧਾਰਿ। ਜਾਤੀ ਮਲਕ, ਬਿਧੀ ਚੰਦ, ਪੈਂਦਾ,ਇਨ ਕੋ ਹੇਰਿ ਦਿਏ ਲਲਕਾਰ।'ਓਰੜ ਪਰੇ ਤੁਰਕ ਗਨ ਸਾਰੇ ਹੋਹੁ ਸੁਚੇਤ ਹਤਹੁ ਹਥਿਆਰ। ਨਮਸਕਾਰਨੀ ਤੇ[5] ਗਨ ਗੁਲਕਾਂ ਕੈ ਚਾਂਪਨਿ ਤੇ ਬਾਨਨਿ ਮਾਰਿ ॥ ੧੬ ॥ ਪ੍ਰਥਮ ਕਰਹੁ ਸੰਗ੍ਰਾਮ ਇਨਹੁੰ ਕੋ ਬਹੁਰੋ ਸਭਿ ਐਂਚਹੁ ਤਲਵਾਰ। ਕਾਟਿ ਕਾਟਿ ਡਾਟਹੁ ਅਰੁ ਫਾਟਹੁ[8], ਨਹਿੰ ਪਾਟਹੁ[9] ਮਿਲਿ ਕੈ ਇਕ ਬਾਰਿ। ਕਤਲੇ ਕਰਹੁ ਮੁਰਹੁ ਨਹਿੰ ਧੁਰਿ ਲਗਿ[10] ਇਨ ਕੋ ਬਲ ਗੁਰ ਲਿਯੋ ਨਿਕਾਰਿ।ਅੰਗ ਸੰਗ ਸ਼੍ਰੀ ਨਾਨਕ ਹਮਰੇ, ਬਿਜੈ ਧਰੋ ਅਰਿ ਲਸ਼ਕਰ ਮਾਰਿ'। ੧੭ ॥ ਆਵਤਿ ਸੈਨ ਮਲੇਛੀ ਪਿਖਿ ਕੈ ਹੱਲਾ ਕਰਸੋ ਰਿਦੈ ਸਭਿ ਜਾਨਿ। ਹੁਕਮ ਗੁਰੂ ਕੋ ਸੁਨਿ ਕਰਿ ਸਾਰੇ ਭਯੋ ਬਚਨ ਰਿਪੁ ਕੋ ਬਲ ਹਾਨਿ।ਆਗੈ ਧਾਇ ਪਰੇ ਸਿਖ ਸਾਰੇ ਕਾਸ਼ਟ ਪਿਸ਼ਟਿਨਿ[11] ਛੋਰਿ ਮਹਾਨਿ। ਮੁਗ਼ਲ ਪਠਾਂਨ ਆਨਿ ਕੈ ਸਨਮੁਖ ਬਰਖਾ ਕਰੀ ਬਿੰਦ ਗੁਲਕਾਨਿ ॥ ੧੮ ॥ ਹਰਿ ਬੋਲਸਨਾ ਛੰਦ ॥ ਭਟ ਕੋਪ ਭਰੇ। ਦਿਸਿ ਦੋਇ ਜੁਰੇ। ਇਸ ਭਾਂਤਿ ਥਿਰੇ।

[1]ਹਿੱਲਣ ਨਾ ਪਾਏ। [2]ਧੱਕਾ ਦੇਕੇ ਘੋੜਿਆਂ ਨੂੰ ਬੀ ਧਰਤੀ ਤੇ ਸੁੱਟ ਦਿੰਦਾ ਹੈ ਕਿਸੇ ਤੋਂ (ਉਸ ਦ ਵਾਰ) ਝੱਲਿਆ ਨਹੀਂ ਜਾਂਦਾ, ਮਾਰ ਹੀ ਸੱਟਦਾ ਹੈ। [3]ਨਿੱਬੜਦਾ ਜਾਂਦਾ ਹੈ। [4]ਗੁਰੂ ਜੀ ਦੀ ਬਹੁਤ ਬਹਾਦਰੀ। [5]ਬੰਦੂਕਾਂ ਤੋਂ। [6]ਗੜਿਆਂ ਵਾਂਙੂ। [7]ਪੈਰ। [8]ਤਾੜੋ ਤੇ ਪਾੜੋ। [9](ਪਰ) ਆਪੋ ਵਿਚੋਂ ਚੱਖ ਨਾ ਹੋਵੇ। [10]ਅੰਤ ਤਕ। [11]ਬੰਦੂਕਾਂ।

ਜਨੁ ਥੰਭ ਖਰੇ ॥ ੧੯ ॥ ਗੁਲਕਾਂ ਬਰਖੈਂ। ਰਿਪੁ ਕੋ ਧਰਖੈਂ[1]। ਬਡਿ ਮਾਰ ਮਚੀ। ਰਜ ਸ਼ੋਣ ਰਚੀ[2] ॥ ੨੦ ॥ ਭਟ ਬ੍ਰਿੰਦ ਗਿਰੇ। ਮੁਖ ਕੋ ਨ ਮੁਰੇ। ਰਣ ਧੂਮ ਪਰੀ। ਗਨ ਸੈਨ ਮਰੀ ॥ ੨੧ ॥ ਬਹੁ ਬਾਨ ਛੁਟੇ। ਰਿਸਿ ਬੀਰ ਜੁਟੇ। ਦ੍ਰਿਗ ਲਾਲ ਕਰੇ। ਪਗ ਰੋਪਿ ਅਰੇ[3] ॥ ੨੨ ॥ ਦਿਸਿ* ਦ੍ਵੈ ਨ ਹਟੇ। ਥਿਰ ਥਾਨ ਕਟੇ। ਗਿਰਿ ਭੂਮਿ ਪਰੇ। ਪਿਖਿ ਹੂਰ ਬਰੇ[4] ॥ ੨੩ ॥ ਮੁਖ ਚੰਦ ਛਬੈ। ਤਨ ਗੌਰ ਸਬੈ। ਮ੍ਰਿਗ ਨੈਨ ਬਨੇ। ਮਨ ਪ੍ਰੇਮ ਸਨੇ ॥ ੨੪ ॥ ਅਸ ਹੂਰ ਫਿਰੈਂ। ਪਿਖਿ ਸੂਰ ਬਰੈਂ[5]। ਉਤਸਾਹ ਮਹਾਂ। ਰਣ ਹੋਤਿ ਜਹਾਂ ॥ ੨੫ ॥ ਹਯ ਪ੍ਰੇਰਤਿ ਹੈਂ। ਰਣ ਫੇਰਤਿ† ਹੈਂ। ਇਕ ਟੇਰਤਿ ਹੈਂ। ਫਿਰ ਘੇਰਤਿ ਹੈਂ ॥ ੨੬ ॥ ਗੁਰ ਤੀਰ ਹਤੇ। ਚਹਿੰ ਜੰਗ ਫਤੇ। ਖਪਰੇ ਖਰ ਹੈਂ। ਦ੍ਰਿਢ ਜੇ ਸਰ ਹੈਂ[6] ॥ ੨੭ ॥ ਤਨ ਪਾਰ ਪਰੈਂ। ਤਤਕਾਲ ਮਰੈਂ। ਜਨੁ ਨਾਗ ਛਸੇ। ਇਮ ਬਾਨ ਲਸੇ ॥੨੮॥ ਥਲ ਭੀਮ[7] ਭਯੋ।ਪਲ[8] ਸ਼ੋਣ[9]ਪਯੋ। ਖਗ ਖਾਹਿੰ ਮਹਾਂ। ਗਨ ਸਨਾਲ ਤਹਾਂ ॥ ੨੯ ॥ ਦੋਹਰਾ ॥ਦੋਨਹੁੰ ਦਲ ਹੱਲਾ ਕਰਜੋ ਮਿਲਿ ਗਏ ਆਪ ਸਮਾਂਹਿ।ਕਟਿ ਕਟਿ ਝਟ ਪਟ ਗਿਰਤਿ ਹੈਂ, ਹਯ ਤੇ ਤਰ ਪਰ ਜਾਹਿੰ[10] ॥ ੩੦ ॥ ਭੁਯੰਗਪ੍ਰਯਾਤ ਛੰਦ ॥ ਸਰੋਹੀ ਚਲੀ ਬਾਢ ਵਾਰੀ ਹਲੱਬੀ[11]। ਖਿਚੇ ਮਜ਼ਾਨ ਤੇਗੇ ਫੁਲਾਦੀ ਜੁਨੱਬੀ[12]। ਸੁ ਖੰਡੇ ਦੁਧਾਰੇ ਪ੍ਰਚੰਡੇ ਚਮੱਕੇ। ਚਲੀ ਸੈਫ ਸਾਫੈ ਕਟੈਲੀ ਦਮੱਕੇ[13] ॥੩੧॥ ਲਗੈ ਖੱਗ ਪੈ ਖੱਗ,ਟੂਟੈ,ਛਟੰਕੈ।ਗਰੈ ਮੈਂ ਸੰਜੋਏ, ਕਿ ਤਾਂ ਸੋਂ ਛਟੰਕੈ। ਚਲੇ ਸੋਲ ਮੇਲੇ ਭਈ ਰੇਲ ਪੇਲੇ। ਮਨੋਂ ਰੰਗ ਲੇ ਲੇ ਮਿਲੇ ਫਾਗ ਖੇਲੇਂ[14]॥੩੨॥ਭੁਜਾ-ਦੰਡ ਕੰਧੈ ਗਰੇ ਕਾਟ ਡਾਰੇ।ਕਿਸੂ ਤੁੰਡ[15]ਮੁੰਡੈ[16]ਕਿ ਰੁੰਡੈ[17]ਬਿਦਾਰੇ। ਕਟੀ ਅੰਗੁਰੀ ਹਾਥ ਲੋਹੂ ਬਹੰਤਾ। ਬਢਜੋ[18] ਪੈਰ ਕਾਂਕੋ ਨ ਊਠੇ ਸਕੰਤਾ ॥ ੩੩ ॥ ਕਟਜੋ ਗੋਡ ਕਾਂਕੋ, ਕਿ ਜੰਘਾ ਭਿਦੀ ਹੈਂ[19]। ਉਰੂ ਬਾਢਿ ਗੋਰੇ ਕਿ ਛਾਤੀ

[1]ਕੰਬਾਉਂਦੀਆਂ (ਅ) ਹਰਾਉਂਦੀਆਂ [ਸ਼ਿਸ਼ਃ, ਧਰੁਖਣ]। [2]ਧੂੜ ਲਹੂ ਨਾਲ ਰਚ ਗਈ। [3]ਪੈਰ ਟਿਕਾਕੇ ਅੜੇ। [4]ਹੂਰਾਂ ਨੇ ਵੇਖਕੇ ਵਰ ਲਏ। [5]ਸੂਰਮਿਆਂ ਨੂੰ ਵੇਖਕੇ ਵਰਦੀਆਂ ਹਨ। [6]ਜੋ ਤਿੱਖੇ ਤੇ ਪੱਕੇ ਖਰੇ ਤੀਰ ਹਨ। [7]ਭਯਾਨਕ। [8]ਮਾਸ। [9]ਲਹੂ। [10]ਘੋੜੇ ਤੋਂ ਹੇਠਾਂ (ਧਰਤ ਤੇ) ਜਾ ਪੈਂਦੇ ਹਨ। [11]ਤਲਵਾਰ ਚਲੀ ਤੇਜ਼ ਧਾਰ ਵਾਲੀ ਹਲਬ(ਸ਼ਹਿਰ ਦੀ ਬਣੀ ਹੋਈ)। [12]ਜਨਬ ਸ਼ਹਿਰ ਦੀ ਬਣੀ ਤਲਵਾਰ। [ਫਾ:, ਜਨਬ]। (ਅ) ਭਿੰਗਃ ਭਾਃ ਵਿਚ ਜਨੇਬ ਨਾਮ ਤਲਵਾਰ ਦਾ ਹੈ। [13]ਤਲਵਾਰਾਂ ਸਾਫ ਕੱਟਣ ਵਾਲੀਆਂ ਚਮਕਦੀਆਂਹਨ। [14]ਮਿਲਕੇ ਹੋਲੀ ਖੇਡਦੇ ਹਨ। [15]ਮੁਖ। [16]ਸਿਰ। [17]ਧੜ। [18]ਵੱਢਿਆ ਗਿਆ। [19]ਵਿੰਨ੍ਹੀਆਂ ਗਈਆਂ ਹਨ।

*ਪਾਃ—ਪਗ। †ਪਾਃ—ਛੈਰਤਿ।

ਛਿਦੀ ਹੈ।ਗਈ ਲੋਥ ਪੈ ਲੋਥ ਗੁੱਥੀ ਬਿਥਾਰੀ[1]।ਪਰੇ ਸੀਸ ਫੂਟੇ ਹਯੰ ਪਾਇ ਧਾਰੀ[2] ॥ ੩੪ ॥ ਤਛਾ ਮੁੱਛ ਜੋਧਾ ਝਟਾ ਪੱਟ ਹੋਏ । ਗਹੇ ਸਾਂਗ ਨੇਜ਼ੇ ਪ੍ਰਹਾਰੇ ਪਰੋਏ । ਚਲੀ ਤੇਗ ਐਸੇ ਬਡੇ ਬੀਰ ਮਾਰੇ । ਜਥਾ ਕਾਟਿ ਖਾਤੀ ਗਨੰ ਕਾਠ ਡਾਰੇ[3] ॥ ੩੫ ॥ ਤੁਫੰਗੰ ਭਈ ਬੰਦ,ਜੁੱਟੈਂ ਕ੍ਰਿਪਾਣੈਂ।ਖਚਾ ਖੱਚ ਮਾਚੀ ਗਚਾ ਗੱਚ ਠਾਣੈਂ[4] । ਜਮੀ ਹਾਥ ਮੁਸ਼ਟੈਂ ਲਹੂ ਲਾਗਿ ਰਾਂਗੇ । ਕਟੇ ਬਾਹੁ ਜੰਘਾ ਮਨੋ ਬ੍ਰਿੱਛ ਛਾਂਗੇ ॥੩੬॥ ਪਰੇ ਸੂਰ ਸੁੱਤੇ ਸੁ ਆਖੈਂ ਪਸਾਰੀ। ਭਕਾ ਭੁੱਕ ਬੋਲੈਂ ਲਹੂ ਘਾਵ ਭਾਰੀ । ਕਿਤੇ ਬੀਰ ਔਂਧੇ ਕਿ ਸੂਧੇ ਪਰੇ ਹੈਂ । ਚਲੇ ਦੌਰ ਘੋਰੇ ਤਹਾਂ ਸੋ ਦਰੇ ਹੈਂ[5] ॥ ੩੭ ॥ ਖਿਰੇ ਰੰਗ ਲਾਲੰ ਬਡੇ ਸੂਰ ਭਾਸੇ। ਜਥਾ ਮਾਸ ਬੈਸਾਖ ਫੂਲੇ ਪਲਾਸੇ[6] । ਅਧੂਮੰ[7] ਜਥਾ ਲਾਟ ਬੰਨ੍ਹੀ[8] ਪ੍ਰਕਾਸ਼ੀ । ਚਲੈਂ ਤੇਗ ਬ੍ਰਿੰਦੰ ਦਿਪੈਂ ਚੰਚਲਾ ਸੀ[9]॥੩੮॥ ਕਹਾਂ ਲੌ ਕਹੌਂ ਜੰਗ ਕੀ ਬਾਤ ਜੋਈ।ਕਟੇ ਅੰਗ ਜੋਧਾਨਿ ਕ੍ਰੋਧਾਨ ਖੋਈ । ਰੁਕਨੋ ਖੇਤ ਸਾਰੇ ਨ ਘੋਰੇ ਧਵਾਵੈਂ। ਚਲਨੋ ਹੂੰ ਨ ਜਾਈ ਕਹਾਂ ਸੋ ਚਲਾਵੈਂ ॥ ੩੯ ॥ ਚੌਪਈ ॥ ਕਰਨੋ ਕ੍ਰਿਪਾਨਨਿ ਸੋਂ ਘਮਸਾਨਾ । ਬਜਨੋ ਲੋਹ ਜਿਮ ਘਰੈਂ ਮਹਾਨਾ । ਐਸੀ ਬਾਤ ਭਈ ਤਿਸ ਕਾਲਾ। ਗਹੀ ਮਲੇਛਨਿ ਗਨ ਕਰਵਾਲਾ[10]॥੪੦॥ਕੇਤਿਕ ਪਰੀ ਟੂਟ ਕਰਿ ਧਰਨੀ[11] । ਗਹੀ ਰਹੀ ਕਰ ਮੁਸ਼ਟ ਸੁਵਰਨੀ[12] । ਕਿਤਿਕ ਸਭਟ ਕੋ ਚਲਨੋ ਨ ਹਾਥਾ । ਭਯੋ ਸਥੰਭ ਤ੍ਰਾਸ ਕੇ ਸਾਥਾ ॥ ੪੧ ॥ ਕੇਤਿਕ ਬੀਰਨਿ ਕੀ ਮਤਿ ਮਾਰੀ । ਰੋਮ ਨ ਕਾਟਨੋ ਕਰੈ ਪ੍ਰਹਾਰੀ । ਕੇਤਿਕ ਤੁਰੰਗ ਧਵਾਵਤਿ ਜਾਤੇ । ਉਗਲ ਮਜਾਨ ਤੇ ਖੜਗ ਪਪਾਤੇ[13] ॥ ੪੨ ॥ ਕਹੈਂ ਮਲੇਛ 'ਦਗਾ ਦਿਯ ਲੋਹੇ । ਕਰੈ ਪ੍ਰਹਾਰ ਬਿਫਲ ਸਭਿ ਹੋਹੈ'।ਗੁਰ ਸਿੱਖਨ ਕ੍ਰਿਪਾਨ ਮੁਲ ਥੋਰੇ। ਭਏ ਸੁ ਤਿਸ ਛਿਨ ਤੀਖਨ ਘੋਰੇ[14] ॥ ੪੩ ॥ ਸਹਿਜੇ ਚਲਹਿੰ ਤਾਰ ਸਮ ਨਿਕਸੈਂ । ਕਾਟਿ ਕਾਟਿ ਤੁਰਕਨਿ, ਸਿਖ ਬਿਗਸੈਂ । ਸਭਿ ਮਲੇਛ ਤਬਿ ਸ਼ੂਮ ਕੇ ਸੰਗ। ਸਪਤ ਜਾਮ ਭੇ ਚਵੈ ਤੁਰੰਗ[15] ॥ ੪੪ ॥ ਕਰਤਿ ਜੰਗ ਤ੍ਰੈ ਪਹਿਰ

---

[1](ਲਹੂ ਨਾਲ) ਗੁੱਥੀਆਂ ਹੋਈਆਂ (ਲੋਥਾਂ ਕਿਤੇ) ਲੋਥ ਤੇ ਲੋਥ (ਤੇ ਕਿਤੇ) ਖਿੱਲਰੀਆਂ ਪਈਆਂ ਹਨ । [2]ਘੋੜਿਆਂ ਦੇ ਪੈਰ ਹੱਥਣ ਨਾਲ। [3]ਜਿਵੇਂ ਤ੍ਰਖਾਣ ਸਮੂਹ ਲਕੜੀ ਕੱਟ ਸੁੱਟਦਾ ਹੈ । [4]ਥਾਂ (ਲਹੂ ਨਾਲ) ਗੋਚ ਕਰ ਦਿਤਾ । [5]ਦਰੜ ਦਿਤੇ ਹਨ।[6]ਛਿੱਛਰਾ।[7]ਧੂਆਂ ਰਹਤ।[8]ਅਗਨੀ ਦੀ ਲਾਟ । [9]ਬਿਜਲੀ ਵਤ ਪ੍ਰਕਾਸ਼ਦੀਆਂ ਹਨ । [10]ਤਲਵਾਰਾਂ । [11]ਧਰਤੀ ਤੇ। [12]ਹੋਥ ਵਿਚ ਸੋਨੇ ਦੀਆਂ ਮੁੱਠਾਂ ਫੜੀਆਂ ਰਹਿ ਗਈਆਂ । [13]ਮਿਆਨ ਤੋਂ ਕਢਦਿਆਂ ਤਲਵਾਰਾਂ ਡਿੱਗ ਪੈਂਦੀਆਂ ਹਨ । [14]ਬਹੁਤ ਤਿੱਖੇ । [15]ਘੋੜੇ ਤੇ ਚੜ੍ਹਿਆਂ ਸੱਤ ਪਹਿਰ ਹੋ ਗਏ ।

ਬਿਤਾਏ। ਨਹਿੰ ਸੁਪਤੇ ਨਾਹਨ ਕੁਛ ਖਾਏ। ਖੜਗ ਜੰਗ ਜਬਿ ਮਚਨੋ ਕਰਾਰਾ। ਮਾਯਾ ਮੋਹ ਰਿਪੁਨ ਪਰ ਡਾਰਾ ॥ ੪੫ ॥ ਦੋਹਰਾ ॥ ਏਕ ਛੁਧਤਿ, ਦੂਜੈ ਥਕਤਿ,ਤੀਜੈ ਰਿਸ ਗੁਰ ਕੀਨਿ।ਸਿਥਲ[1]ਅੰਗ ਤੁਰਕਨਿ ਕਰੈ ਸਿਖ ਸਭਿ ਕੇ ਥਲ ਪੀਨ ॥੪੬॥ ਸਪਤ ਸਹੱਸ੍ਰ ਜੁ ਬਾਹਨੀ ਭਈ ਕਤਲ ਤਿਸ ਕਾਲ। ਬਾਕੀ ਭਟ ਜੋਤਿਕ ਬਚੇ ਤਿਨ ਕੈ ਤ੍ਰਾਸ ਬਿਸਾਲ ॥ ੪੭॥ ਬਜਨੋ ਖੜਗ ਘਟਿਕਾ ਚਤੁਰ ਹਟੇ ਸੂਰ ਨਿਜ ਓਰ[2]। ਲਰਤਿ ਅਘਾਈ ਬਾਹਨੀ ਭਾਜੇ ਦਿਯੋ ਸੁ ਛੋਰਿ ॥੪੮॥ ਬਿਸਰਾਮੇ ਅਰੁ ਤ੍ਰਿਪਤ ਥੇ ਪੁਨ ਗੁਰ ਬਖਸ਼ਨੋ ਜ਼ੋਰ। ਜਿਸ ਤੇ ਮਾਰਨੋ ਤੁਰਕ ਗਨਿ ਕਰਨੋ ਖੇਤ ਰਣ ਘੋਰ ॥ ੪੯ ॥ ਬਿਧੀ ਚੰਦ ਪੈਂਦਾ ਬਲੀ ਕਰਹਿੰ ਪ੍ਰਹਾਰ ਜਿ ਏਕ। ਦੁਇ ਤ੍ਰੈ ਕਾਟਤਿ ਸੁਭਟ ਕੌ, ਮਾਰੇ ਏਵ ਅਨੇਕ ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮਿ ਰਾਸੇ 'ਜੰਗ' ਪ੍ਰਸੰਗ ਵਰਨਨੰ ਨਾਮ ਤ੍ਰੈਦਸਮੋ ਅੰਸੁ ॥ ੧੩ ॥

੧੪. [ਦੂਤ ਆਵਨ]।

ਦੋਹਰਾ ॥ ਮੁਗ਼ਲ ਪਠਾਨ ਮਹਾਨ ਦਲ ਕਤਲ ਭਯੋ ਜਬਿ ਏਵ। ਸੁਭਟ ਸੰਭਾਰੇ ਆਪਨੇ ਸਗਰੇ ਸ਼੍ਰੀ ਗੁਰ ਦੇਵ ॥੧॥ ਚੌਪਈ ॥ ਮੁਗ਼ਲਸਖਾਨ ਬਿਰਨੋ ਇਕ ਥਾਨ। ਜਿਸ ਕੈ ਚਿੰਤਾ ਸ਼ੋਕ ਮਹਾਨ। ਜੋਤਿਕ ਸਹੰਸ੍ਰ ਬਚੇ ਭਟ ਹਾਰੇ। ਸਭਿ ਦਿਸ਼ਿ ਤੇ ਤਿਸ ਪਾਸਿ ਪਧਾਰੇ ॥ ੨॥ ਤਬਹਿ ਦੂਤ ਇਕ ਨਿਕਟਿ ਬੁਲਾਯੋ। ਕਹਿ ਬਹੁ ਬਿਧਿ ਗੁਰੁ ਨਿਕਟ ਪਠਾਯੋ। ਸ਼ਸਤ੍ਰ ਹੀਨ ਹੁਇ ਗਯੋ ਅਗਾਰੀ। ਹਾਥ ਜੋਰਿ ਕਰਿ ਬੰਦਨ ਧਾਰੀ[3] ॥ ੩ ॥ 'ਗੁਰੁ ਸਾਹਿਬ! ਸੁਨੀਯਹਿ ਦੈ ਕਾਨ। ਮੋਹਿ ਪਠਾਯੋ ਮੁਗਲਸਖਾਨ। ਕਹੀ ਆਪਿ ਕੌ ਬਾਤ ਭਲੇਰੀ:–ਭਜਹੁ ਲਰਾਈ ਭਈ ਘਨੇਰੀ ॥ ੪ ॥ ਹਜ਼ਰਤ ਕੌ ਅਬਿ ਦੀਜਹਿ ਬਾਜ। ਨਹਿੰ ਥਲ ਅਸ ਜਹਿੰ ਬਸਿ ਹੌ ਭਾਜ। ਨਾਹਕ ਪ੍ਰਾਨ ਦੇਤਿ ਕਸੋਂ ਲਰਿ ਕੈ। ਕਜਾ ਸੁਧਰਹਿ ਜਬਿ ਮਰਿ ਹੌ ਅਰਿ ਕੈ ॥੫॥ ਕਈ ਲਾਖ ਸੈਨਾ ਪਤਿਸ਼ਾਹੀ। ਕਿਮਿ ਸਮਤਾ ਚਾਹਹੁ ਚਿਤ ਮਾਂਹੀ। ਅਲਪ ਬਾਜ਼ ਕੀ ਬਾਤ ਪਛਾਨੋ। ਇਤੋ ਬਿਗਾਰ ਅਪਨਿ ਕਸੋਂ ਠਾਨੋ ॥੬॥ ਕਰੀ ਭੂਲਿ ਕਰਿ ਸਮੁਝਹੁ ਅਬੈ। ਮੋ ਸੰਗ ਮਿਲਹੁ ਸੁਧਾਰਹੁ ਸਬੈ। ਸ਼ਾਹੁ ਸਮੀਪ ਆਪ ਲੈ ਚਲੌਂ। ਤੁਮਹਿ ਮਿਲਾਇ ਭਲੇ ਕਰਿ ਮਿਲੌਂ ॥ ੭ ॥ ਜੋ ਕੀਨਿਸਿ ਅਪਰਾਧ ਬਿਸਾਲਾ। ਛਿਮਾ ਕਰਾਵੌਂ ਮੈਂ ਤਤਕਾਲਾ। ਨਿਜ ਪੁਰਿ ਆਦਿ ਗ੍ਰਾਮ ਜੇ ਸਾਰੇ। ਭੁੰਚਹੁ ਨਿਤ ਜਿਮ ਅਹੋ ਅਗਾਰੇ[4] ॥ ੮॥ ਅਬਿ ਲੌ

[1]ਢਿੱਲੇ। [2]ਆਪੋ ਆਪਣੇ ਪਾਸੇ। [3](ਉਸ ਦੂਤ ਨੇ) ਨਮਸਕਾਰ ਕੀਤੀ। [4]ਜਿਵੇਂ ਅੱਗੇ ਹੋ।

ਲਖਹੁੰ[1] ਆਪਿ ਕੀ ਨੀਕੀ। ਕਰਹੁ ਕੁਸ਼ਲ ਨਿਜ ਅਰੁ* ਸਭਿ ਜੀ ਕੀ। ਨਾਂਹਿ ਤ ਲੀਜੈ ਰਿਦੈ ਬਿਚਾਰਿ। ਜੋਤਿਕ ਹੋਇ ਤੁਮਾਰ ਬਿਗਾਰਿ ॥ ੯ ॥ ਸ਼ਾਹਜਹਾਂ ਕੋ ਤੇਜ ਬਿਸਾਲਾ। ਜਿਸ ਕੋ ਝਕੈਂ ਸਕਲ ਮਹਿਪਾਲਾ। ਦੇਸ਼ਨਿ ਕੇ ਪਤਿ ਜੋ ਬਰਿਆਮੂ[2]। ਠਾਨਹਿੰ ਆਨਿ ਸਲਾਮ ਤਮਾਮੂ ॥ ੧੦ ॥ ਮਾਰਵਾੜ, ਹਾਂਡੇ, ਰਾਠੌਰ[3]। ਜਿਨ ਢਿਗ ਬਡੇ ਮਵਾਸੇ ਠੌਰ। ਦਿਸ਼ਿ ਦੱਛਣ ਕੇ ਦੇ ਦੇ ਡੋਰੇ। ਹੋਇ ਦੀਨ ਮਿਲਿ ਸ਼ਾਹੁ ਨਿਹੋਰੇ[4] ॥ ੧੧ ॥ ਪੂਰਬ ਦਿਸ਼ਿ ਕੇ ਆਦਿ ਬੰਗਾਲਾ। ਝੁਕੇ ਮਹਿਪ ਲਖਿ ਤੇਜ ਬਿਸਾਲਾ। ਪੁਨ ਪਰਬਤ ਬਾਸੀ ਜੇ ਰਾਜਾ। ਲੈ ਕਰਿ ਭਲੇ ਸੁਗਾਤ[5] ਸਮਾਜਾ[6] ॥ ੧੨ ॥ ਭਨੁਜਾ ਡੋਰੇ ਦੇ ਦੇ ਮਿਲੈ। ਅਪਨੇ ਕਾਜ ਸਵਾਰਹਿੰ ਭਲੈ। ਪਸ਼ਚਮਿ ਦਿਸ਼ਿ ਜਹਿੰ ਬਲਖ ਬੁਖਾਰਾ। ਗਿਨੌਂ ਕਹਾਂ ਲਗਿ ਦੇਸ਼ ਉਦਾਰਾ[7] ॥੧੩॥ਫਿਰਹਿ ਸਭਿਨਿ ਮਹਿੰ ਸ਼ਾਹੁ ਦੁਹਾਈ। ਪਿਖਿ ਪ੍ਰਤਾਪ ਕੋ ਸਭਿ ਡਰਪਾਈ। ਨਹੀਂ ਜਗਤ ਮਹਿੰ ਕੋ ਨਰ ਆਨ। ਜੋ ਸਨਮੁਖ ਹੁਇ ਬਨਹਿ ਸਮਾਨ ॥੧੪॥ ਲਾਖਹੁੰ ਚਢਹਿੰ ਬਾਹਨੀ ਸੰਗਿ। ਆਇਸੁ ਮਾਨਿ ਪ੍ਰਾਨ ਦੇਂ ਜੰਗਿ। ਤੁਮ ਕਿਸਿ ਕੇ ਬਲ ਕਰਹੁ ਲਰਾਈ। ਮੁਸ਼ਕਲ ਬਨਹਿ, ਬਸਹੁ ਕਿਸਿ ਥਾਂਈ ? ॥੧੫॥ ਅਰਹੁ ਲਰਹੁ ਹੋਵੈਂ ਹਤਿ ਪ੍ਰਾਨਾ।ਜੀਵਹੁ ਛਪਹੁ ਜਾਇ ਕਿਸ ਥਾਨਾ?। ਮਾਨੌ ਮੋਰਿ ਕਹਨੋ ਦਿਹੁ ਬਾਜ। ਨਤੁ ਮੈਂ ਹਤੌਂ ਲਰਤਿ ਹੀ ਆਜ ॥੧੬॥ ਸ਼੍ਰੀ ਨਾਨਕ ਗਾਦੀ ਪਰ ਅਹੋ। ਪੂਰਬ ਰੀਤਿ ਜਥਾ ਤਿਮ ਰਹੋ। ਨਈ ਚਾਲਿ ਤੁਮ ਕੀਨਿਸਿ ਕੈਸੇ। ਸਮਤਾ ਚਹਤਿ ਸ਼ਾਹੁ ਕੀ ਜੈਸੇ ॥੧੭॥ ਤਖਤ ਰਚਨੋ ਅਰੁ ਚਮੂ ਬਨਾਵਹੁ। ਜਗ–ਸਾਚੇ ਪਤਿਸ਼ਾਹ–ਕਹਾਵਹੁ। ਇਹ ਸਭਿ ਤਜਾਗਿ ਬਾਜ਼ ਲਿਹੁ ਸੰਗਿ। ਮੈਂ ਕਰਿ ਦੇਉਂ ਸ਼ਾਹੁ ਸੋਂ ਰੰਗ[8]॥੧੮॥ਜੇ ਸਜਾਨੇ ਤੁਮਰੇ ਢਿਗ ਬਿਰਵਤਿ[9]। ਤਿਨਿ ਕੋ ਸਾਥ ਲੇਹੁ ਕਰਿ ਮਸਲਤਿ। ਜਨੋਂ ਆਛੀ ਤੁਮ ਕੋ ਬਨਿ ਆਇ। ਕਹਿ ਭੇਜਹੁ ਤਿਮ ਕਰਹਿੰ ਬਨਾਇ–[10] ॥ ੧੯ ॥ ਸੁਨਤਿ ਦੂਤਿ ਕੇ ਬਚ ਮੁਸਕਾਏ। ਸ਼੍ਰੀ ਹਰਿ ਗੋਵਿੰਦ ਚੰਦ ਸੁਹਾਏ[11]ਸੁਨਹੁ ਦੂਤ ਅਬਿ ਬਾਕ ਹਮਾਰੇ। ਮੁਗਲਸਖਾਨ ਬਤਾਵਹੁ ਸਾਰੇ ॥ ੨੦ ॥–ਲਾਖ ਰਜਤਪਨ ਕੀਮਤਿ ਜਾਂਹੀ। ਅਸ ਬਾਜੀ[12] ਆਵਤਿ ਹਮ ਪਾਹੀ। ਮੋਲਿ ਖਰਚ ਸਿਖ ਮਗ ਮਹਿੰ ਲਗਾਵਤਿ। ਸੁਨਜੋ ਸ਼ਾਹੁ ਨੇ ਅਸ ਅਸੁ[13] ਆਵਤਿ॥

---

[1]ਸਮਝਦਾ ਹਾਂ। [2]ਬਹਾਦੁਰ। [3]ਰਾਜਪੂਤਾਂ ਦੀਆਂ ਜਾਤੀਆਂ। [4]ਬੇਨਤੀ ਕਰਦੇ ਹਨ। [5]ਤੁਹਫੇ, [6]ਸਮੂਹ। [7]ਬਹੁਤੇ। [8]ਸੁਲਹ। [9]ਰਹਿੰਦੇ ਹਨ। [10]ਘੋੜਾ। [11]ਐਸਾ ਘੋੜਾ। *ਪਾ:–ਘਰ।

੨੧ ॥ ਛੀਨਿ ਲੀਨਿ, ਸਿਖ ਕਹਿ ਬਹੁ ਰਹਨੋ। ਬਲ ਤੇ ਉਰ ਹੈਕਾਰਤਿ ਗਹਨੋ। ਗੁਰ ਪੀਰਨਿ ਕੋ ਤ੍ਰਾਸ ਨ ਕੀਨਿ। ਮਨ ਭਾਵਤਿ ਕਰਿ ਤਤਛਿਨਿ ਲੀਨਿ ॥ ੨੨॥ ਸੋ ਕਾਜ਼ੀ ਤੇ ਹਮ ਪੁਨ ਲਯੋ। ਪ੍ਰਥਮ ਬ੍ਰਿਤਾਂਤ ਤੋਹਿ ਕਹਿ ਦਯੋ। ਅਬਿ ਇਹ ਉਡ੍ਡਤਿ ਜਾਤਿ ਖਗ ਸਾਥ[1]।ਗਹਨੋ ਜਤਨ ਕਰਿ ਬਾਜ਼ ਸੁ ਹਾਥਿ ॥੨੩॥ ਸੋ ਪਲਟਾ ਹਮ ਨੇ ਨਿਜ ਲੀਨਿ। ਪ੍ਰਥਮ ਬਿਗਾਰਿ ਸ਼ਾਹੁ ਨੇ ਕੀਨਿ। ਇਸ ਕੋ ਪਿਤਾ ਅਦਾਇਬ ਰਾਖਤਿ। ਉੱਤਮ ਵਸਤੁ ਦੇਤਿ ਅਭਿਲਾਖਤਿ ॥ ੨੪ ॥ ਨਿਮਨੋ ਰਹਨੋ ਘਰ ਗੁਰੂ ਅਗਾਰੀ। ਛਰ ਖੁਦਾਇ ਕੋ ਰਿਦੇ ਮਝਾਰੀ। ਬਨੀ ਰਹੀ ਤਿਹ ਸਾਥਿ ਹਮਾਰੀ। ਬਿਤਨੋ ਕਾਲ ਚਿਰ ਨਹੀਂ ਬਿਗਾਰੀ ॥ ੨੫ ॥ ਇਹ ਖੁਦਾਇ ਕੋ ਜਾਨਹਿ ਨਾਂਹੀ। ਥਡੋ ਰਾਜ ਕੋ ਮਦ[2] ਇਸ ਮਾਂਹੀ। ਨਹਿੰ ਮਿਲਾਪਿ ਹਮਰੋ ਥਨਿ ਆਵੈ। ਦੇਹਿੰ ਜਿ ਬਾਜ਼ ਨ ਪਲਟਾ ਪਾਵੈਂ ॥ ੨੬ ॥ ਯਾਂਤੇ ਹਮਰੋ ਜੋਗ ਕਰਾਰਾ। ਮਾਰਹਿੰ ਤੁਰਕ, ਹਰਹਿੰ[3] ਹੈਕਾਰਾ। ਪੁਰਖ ਅਕਾਲ ਪ੍ਰਮੇਸ਼ੁਰ ਜੋਇ। ਸਭਿ ਅਵਨੀ ਕੋ ਮਾਲਿਕ ਸੋਇ ॥ ੨੭ ॥ ਤਿਸ ਕੇ ਕਰੈ ਇਸੀ ਮਹਿੰ[4] ਰਹੈਂ। ਭੋਗਹਿੰ ਖਾਨ ਪਾਨ ਸਭਿ ਲਹੈਂ। ਇਹ ਕਨਾ ਜੰਤੁ ਮਸ਼ਕ[5] ਸਮ ਤਹਾਂ। ਕੂਰੇ ਹੈਕਾਰਹਿੰ ਉਰ ਮਹਾਂ॥੨੮॥ਇਹ ਸਮ ਬੀਤੇ ਕਈ ਕਰੋਰ। ਗਿਨਤਨੋ ਜਿਨ ਕੇ ਪਾਇ ਨ ਓਰ[6]। ਸ਼੍ਰੀ ਨਾਨਕ ਦੀਨੋ ਇਨਿ ਰਾਜ। ਜਿਸ ਕਰਿ ਏਤੋ ਵਧਨੋ ਸਮਾਜ ॥੨੯॥ ਗੁਰੂ ਘਰ ਸੋਂ ਜਿ ਅਵੱਗਨਾ ਕੈਹੈ। ਸਨੇ ਸਨੇ ਸਭਿ ਛੀਨਿ ਸੁ ਲੈਹੈ। ਨਿਜਿ ਸਿੱਖਨਿ ਕੋ ਸਹਤ ਸਮਾਜ। ਦੈ ਹੌਂ ਸਭਿ ਅਵਨੀ ਕੋ ਰਾਜ ॥੩੦॥ ਜਿਸ ਜਲ ਤੇ ਪੰਕਜ ਨਿਪਜੈਹੈ। ਤਿਸ ਬਿਹੀਨ ਹੁਇ ਜਰ ਥਰ ਜੈਹੈ[7]। ਗੁਰੂ ਸੇਵਾ ਤੇ ਇਨ ਕੋ ਪ੍ਰਾਪਤਿ। ਸੋ ਨਹਿੰ ਰਹੈ, ਪਰੈ ਇਨ ਆਪਤਿ ॥ ੩੧ ॥ ਕਰਿ ਕੂਰੇ ਇਨਿ ਕੋ ਸਭਿ ਰੀਤਿ। ਰਾਜ ਪ੍ਰਤਾਪ ਜਾਇ ਸਭਿ ਬੀਤਿ। ਛੋਰਿ ਬਾਜ ਕੀ ਬਾਤਿ ਪਲਾਵਹੁ। ਜਾਇ ਸ਼ਾਹੁ ਅਪਨੇ ਸਮੁਝਾਵਹੁ ॥ ੩੨ ॥ ਨਾਤੁਰ ਜਾਨਿ ਲੇਹੁ ਬਿਚ ਜੀ ਕੇ। ਕਰਿ ਸਿਗ੍ਰਾਮ ਹਤੌਂ ਸਭਿ ਨੀਕੇ। ਜਿਮ ਇਹ ਆਗੇ ਮਾਰੇ ਪਰੇ।ਜਿਸ ਕੇ ਜ਼ੋਰ ਸ਼ਾਹੁ ਮਦ ਭਰੇ॥ ੩੩ ॥ ਤਿਮ ਲਾਖਹੁ ਤੁਰਕਨਿ ਕੋ ਹਾਲਿ। ਮਾਰੌਂ ਕਰਿ ਕੈ ਜੰਗ ਕਰਾਲ। ਕਾਇਰੁ ਹੋਹਿ ਸੁ ਛਰਪਹਿ ਭਾਖੇ[8]*।ਹਮ ਤੌ ਸਦਾ ਜੁੱਧ ਅਭਿਲਾਖੇਂ॥੩੪॥

[1]ਪੰਛੀ ਨਾਲ। [2]ਹੰਕਾਰ। [3]ਨਾਸ਼ ਕਰਾਂਗੇ। [4]ਇਸੇ ਧ੍ਰਿਥਵੀ ਵਿਚ। [5]ਮੱਛਰ। [6]ਓੜਕ। [7]ਸੜ ਬਲ ਜਾਂਦਾ ਹੈ। [8]ਜੋ ਕਾਇਰ ਹੋਵੇ ਸੋ ਤੇਰੇ ਕਹਿਆਂ ਡਰੇ।

*ਇਹ ਕਾਇਰਤਾ ਪ੍ਰਜਾ ਵਿਚੋਂ ਕੱਢਣੀ ਹੀ ਤਾਂ ਆਪ ਦਾ ਅਸਲ ਪ੍ਰਯੋਜਨ ਸੀ।

ਚਿਰ ਕੋ ਰਹੈ ਪ੍ਰਤੀਖਤਿ ਧਾਮੂ। ਅਬਿ ਇਹ ਮਚਨੋ ਮਹਾਂ ਸੰਗ੍ਰਾਮੂ। ਬਹੁਤ ਅਨੀ ਕੋ ਕਹਾਂ ਬਤਾਵੈਂ[1]। ਕਾਸ਼ਟ ਬ੍ਰਿੰਦ ਬਿਲੰਦ ਬਨਾਵੈਂ ॥੩੫॥ ਅਗਨਿ ਸਮਾਨ ਜਾਨਿ ਲਿਹੁ ਮੋਹੀ। ਲਗੇ ਛਿਨਿਕ ਭਸਮੀ ਸਭਿ ਹੋਹੀ। ਅਜਹੁ ਸਮਝ ਕਰਿ ਜਾਹੁ ਪਲਾਏ। ਨਾਂਹਿ ਤ ਮਰਹੁ ਜੁੱਧ ਮਹਿਂ ਆਏ ॥੩੬॥ ਲਵ-ਪੁਰ ਲਗਿ ਕਾਟਤਿ ਹਮ ਜੈਹੈਂ। ਸਮੁਖ ਭਏ ਨਹਿਂ ਬਾਚਨਿ ਪੈਹੈਂ। ਕੁਪੇ ਬੀਰ ਕਿਮ ਤਜਾਗੈਂ ਨਾਂਹੀ। ਨਿਸ਼ਚੈ ਲਖਹੁ ਅਪਨਿ ਮਨ ਮਾਂਹੀ—॥੩੭॥ ਸੁਨਿ ਭੋ ਦੂਤ! ਜਾਇ ਸਮਝਾਵਹੁ—ਕਸੋਂ ਨਾਹਕ ਨਿਜ ਪ੍ਰਾਨ ਗਵਾਵਹੁ। ਕਹਹੁ ਸ਼ਾਹੁ ਸੋਂ ਪਲਟੈ ਬਾਜਿ[2]। ਗੁਰੁ ਨੇ ਗਹਨੋ ਤੁਮਾਰੋ ਬਾਜ਼—'॥੩੮॥ਸਨੇ ਕੋਪ ਗੁਰੁ ਕੇ ਬਚ ਸੁਨੇ। ਤ੍ਰੁਸ਼ਨਿ ਦੂਤ ਭਯੋ ਨਹਿਂ ਭਨੇ।—ਨਹੀਂ ਜੁੱਧ ਤੇ ਗੁਰੂ ਮਿਟੈਤਾ। ਇਤੇ ਮਰੇ ਸਮੁਝਨੋ ਨ ਕਦੈਤਾ—॥ ੩੯ ॥ ਗਮਨਨੋ ਜਿਸ ਥਲ ਮੁਗਲਸਖਾਨ। ਸਕਲ ਹਕੀਕਤਿ ਕੀਨਿ ਬਖਾਨ। 'ਬਾਜ ਨ ਦੇਤਿ ਗੁਰੂ, ਨਹਿਂ ਡਰੈ। ਕਿਤੋ ਆਇ ਲਸ਼ਕਰ ਤੈਂ ਲਰੈ ॥ ੪੦ ॥ ਬਡੋ ਹੌਂਸਲਾ ਜਿਨ ਕੇ ਜੰਗ। ਮਾਰਨ ਮਰਨਿ ਬੀਰ ਰਸ ਸੰਗ'। ਜਸੋਂ ਗੁਰੂ ਕਹੀ ਸੁ ਸਕਲ ਸੁਨਾਈ। '—ਦਈ ਸ਼ਾਹੁ ਕੋ ਗੁਰੂ[3] ਬਡਿਆਈ ॥ ੪੧ ॥ ਕਰਹਿ ਅਵੱਗਨਾ ਲੈਹੈਂ ਛੀਨ—। ਇਮ ਬੋਲਤਿ ਬਿਨੁ ਤ੍ਰਾਸ ਪ੍ਰਬੀਨ'। ਮੁਗਲਸਖਾਨ ਸੁਨਨੋ ਉਰ ਡਰੈ।—ਮੇਰੇ ਪ੍ਰਾਨ ਗੁਰੂ ਅਬਿ ਹਰੈ॥੪੨॥ ਸੈਨਾ ਕੇ ਸਰਦਾਰ ਸਿਧਾਰੇ। ਸਨਮੁਖ ਗਏ ਸਰਬ ਗੁਰੂ ਮਾਰੇ। ਤੀਰਨਿ ਕੀ ਤਰੀਫ ਭਟ ਕਰਤੇ। ਛੂਟੇ ਏਕ ਅਨੇਕੈਂ ਮਰਤੇ ॥ ੪੩ ॥ ਸੋ ਮੁਝ ਕੋ ਕਿਮ ਤਜਾਗਨਿ ਕਰੈ। ਦਲ ਸਰਦਾਰ ਜਾਨਿ ਕਰਿ ਹਰੈ। ਬਿਨਾ ਲਰੇ ਤੇ ਜੇ ਹਟਿ ਜਾਵੈਂ। ਸ਼ਾਹੁ ਸੰਗ ਕਜਾ ਬਾਕ ਅਲਾਵੈਂ ॥ ੪੪ ॥ ਕਾਇਰ ਲਖਹਿ, ਨ ਦੇ ਬਡਿਆਈ। ਬਿਨੁ ਮਾਰੇ ਤਬਿ ਭੀ ਮਰਿ ਜਾਈਂ। ਸਭਿ ਲਸ਼ਕਰ ਗੀਦੀ ਮੁਝ ਜਾਨਹਿ। ਸਕਲ ਬੀਰ ਅਪਵਾਦ ਬਖਾਨਹਿ ॥ ੪੫ ॥ ਯਾਂਤੇ ਹੋਨੀ ਹੋਇ ਸੁ ਹੋਇ। ਲਰਿਬੋ ਉਚਿਤ ਮੋਹਿ ਕਹੁ ਜੋਇ—। ਏਵ ਬਿਚਾਰਤਿ ਘਰੀ ਬਿਤਾਈ। ਪੁਨ ਆਇਸੁ ਸਭਿ ਸਾਥ ਅਲਾਈ ॥ ੪੬ ॥ 'ਚਢਹੁ ਤੁਰੰਗ ਬਿਲਮ ਨਹਿ ਕੀਜਹਿ। ਸਭਿ ਧੌਂਸਨਿ ਚੋਬਨਿ ਹਨਿ ਦੀਜਹਿ।ਗਹਹੁ ਕਿ ਮਾਰਹੁ ਗੁਰ ਕੋ ਜਬੈ। ਅਪਨੋ ਜੀਵਨਿ ਜਾਨਹੁ ਤਬੈ ॥ ੪੭ ॥ ਨਾਂਹਿ ਤ ਇਤ ਤੇ ਜੋ ਬਚਿ ਜਾਇ। ਸ਼ਾਹੁ ਜਹਾਂ ਤਿਹ ਠਾਂ ਮਰਿਵਾਇ। ਇਹਾਂ ਮਰਨ ਦੈ ਲੋਕ ਮਝਾਰੀ।

[1]ਬਹੁਤੀ ਸੈਨਾਂ (ਦੇ ਹੋਣ ਦਾ ਭਰਾਵਾ ਤੂੰ)ਕੀ ਦੱਸਦਾ ਹੈਂ। [2]ਘੋੜੇ ਦੇ ਬਦਲੇ। [3]ਗੁਰ ਨਾਨਕ ਜੀ ਨੇ।

ਜਸੁ ਅਰੁ ਭਿਸਤਿ ਪਾਇ ਸੁਖ ਭਾਰੀ ॥ ੪੮ ॥ ਲਵਪੁਰਿ ਜਾਇ ਮਰਨਿ ਦੁਖਦਾਨੀ। ਦੋਜ਼ਕ ਪਰਨਿ ਨਿੰਦ ਜਗ ਠਾਨੀ'। ਇਮ ਕਹਿ ਸਭਿਹਿਨਿ, ਭਾ ਸਵਧਾਨ। ਸ਼ਸਤ੍ਰ ਲਗਾਇ ਮੰਗਾਇ ਕਿਕਾਨ ॥ ੪੯ ॥ ਦੇਖਿ ਚਹੂੰ ਸਰਦਾਰ ਨ ਨੇਰੇ। ਜਿਸ ਕੋ ਆਗੈ ਰਣ ਹਿਤ ਪੂਰੇ। ਮਰੇ ਸਰਬ ਹੀ ਉਰ ਬਿਸਮਾਧੋ। ਗੁਰ ਕੇ ਸਮੁਖ ਆਪ ਹੀ ਧਾਯੋ ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਲਟਸ ਰਾਸੌ 'ਦੂਤ ਪਠਾਨੰ' ਪ੍ਰਸੰਗ ਬਰਨਨੰ ਨਾਮ ਚਤੁਰ ਦਸਮੋ ਅੰਸੂ ॥ ੧੪ ॥

੧੫. [ਮੁਗਲਸਖਾਨ ਯੁੱਧ]।

ਦੋਹਰਾ ॥ ਬਹੁ ਧੌਂਸਨਿ ਧੁੰਕਾਰ ਕੋ ਸੁਨਿ ਸਿਖ ਆਏ ਦੌਰਿ। ਸ਼੍ਰੀ ਹਰਿਗੋਵਿੰਦ ਸੋਂ ਕਹਨੋ 'ਸੁਨਹੁ ਗੁਰੂ ਸਿਰਮੌਰ ! ॥ ੧ ॥ ਚੌਪਈ ॥ ਆਗੈ ਦੂਰਿ ਹੁਤੇ ਹਮ ਖਰੇ। ਜਬਿ ਕੇ ਕਤਲ ਭਏ ਰਿਪੁ ਮਰੇ। ਤਕਰਾਈ ਹਿਤ ਇਕ ਸੌ ਠਾਂਢੇ।ਪਕਰੇ ਸ਼ਸਤ੍ਰ ਸ਼ੱਤ੍ਰੁ ਹਿਤ ਗਾਢੇ॥੨॥ਜੋਤਿਕ ਤੁਰਕ ਸਮੂਹ ਭਗੌਲ[1]। ਅਰੁ ਜੋਤਿਕ ਰਾਖੇ ਨਿਜੁ ਗੌਲ[2]। ਸਭਿ ਕਰਿ ਇਕਠੇ ਰਿਸਿ ਕੋ ਠਾਨਿ। ਆਪ ਚਢਨੋ ਅਬਿ ਮੁਗਲਸਖਾਨ ॥ ੩ ॥ ਗਨ ਨਿਸ਼ਾਨ ਬਾਜਤਿ ਅਬਿ ਆਵੈਂ। ਬਾਦਤਿ[3] ਅਪਰ ਅਨੇਕ ਬਜਾਵੈਂ। ਫਰਰੇ ਛੁਟੇ ਨਿਸ਼ਾਨ ਅਗਾਰੀ। ਆਵਤਿ ਦਲ ਜੁਤਿ ਬਡ ਹੈਕਾਰੀ ॥ ੪ ॥ ਸਾਵਧਾਨ ਹੂਜਹਿ ਗੁਰੁ ਪੂਰੇ !। ਇਕਠੇ ਕਰਹੁ ਨਿਕਟਿ ਗਨ ਸੂਰੇ। ਅਬਿ ਕੈ ਇਕ ਹੱਲੇ ਕੇ ਤੁਰਕਾ[4]। ਬਿਜੈ ਡੰਕ ਤਬਿ ਬਾਜਹਿ ਗੁਰ ਕਾ' ॥ ੫ ॥ ਲੱਖਾ ਢਿਗ ਨਗਾਰਚੀ ਅਹਾ। ਖਾਸ ਗੁਰੂ ਕੋ ਜੋ ਨਿਤ ਰਹਾ। ਸੈਨਾਪਤਿ ਅਪਰਨਿ ਕੇ ਜੁਦੇ। ਨਿਜ ਨਿਜ ਮਿਸਲਿ ਰਹਤਿ ਜਦ ਕਦੇ ॥ ੬ ॥ ਸ਼੍ਰੀ ਹਰਿਗੋਬਿੰਦ ਬਾਕ ਉਚਾਰੇ। 'ਦੁਹਰੀ ਚੋਬਨਿ ਹਨਹੁ ਨਗਾਰੇ। ਕਰਹੁ ਸੂਰ ਸੱਜੀ[5] ਰਿਪੁ ਮਾਰੈਂ।ਅਬਿ ਕੇ ਥਿਰਹਿੰ ਨ[6], ਭਾਜ ਪਧਾਰੈਂ ॥ ੭ ॥ ਐਸੀ ਕਰਹੁ ਮਲੇਛਨ ਮਾਰਿ। ਇਕ ਭਾਜਨਿ ਕੀ ਰਹਹਿ ਸੰਭਾਰਿ'। ਬਿਧੀਚੰਦ ਕਰ ਜੋਰਿ ਸੁਨਾਯਹੁ। 'ਇਮਿ ਹੀ ਹੁਇ ਜਿਮ ਆਪ ਅਲਾਯਹੁ ॥ ੮ ॥ ਹੁਤੇ ਸ਼ਿਰੋਮਣਿ ਸ਼ੈ ਹਤਿ ਹੋਏ। ਕੁਛਕ ਭਗੌਲ ਆਨਿ ਫਿਰ ਢੋਏ। ਅਹੈ ਪ੍ਰਤਾਪ ਆਪ ਕੋ ਭਾਰੇ। ਮਰੇ ਮਲੇਛ ਕਿਤਿਕ ਬਿਨ ਮਾਰੇ ॥੯॥ ਗਿਰੇ ਅਚਾਨਕ ਹਯਨ ਭਜਾਵਤਿ।ਦਰੇ ਗਏ[7] ਸੈਨਾ ਕੇ ਧਾਵਤਿ। ਔਚਕ ਹਾਥਨਿ ਤੇ ਹਥਿਯਾਰ। ਗਿਰ ਧਰਨੀ ਪਰ ਨਹਿ ਨ ਸੰਭਾਰ ॥ ੧੦ ॥ ਪੈਂਦੇ ਖਾਨ ਪਰਨੋ ਜਬਿ ਫੇਰਿ। ਅਨਗਨ

[1]ਕਾਇਰ। [2]ਆਪਣੇ ਪਿੱਛੇ। [3]ਵਾਜੇ। [4]ਇਕ ਹੱਲੇ ਦੀ (ਮਾਰ) ਤੁਰਕ ਹਨ। [5]ਸੂਰਮਿਆਂ ਨੂੰ ਤਿਆਰ ਬਰ ਤਿਆਰ ਕਰੋ। [6]ਹੁਣ ਠਹਿਰਨਗੇ ਨਹੀਂ। [7] ਦਰੜੇ ਗਏ।

ਭਟਨਿ ਲਥੇਰ ਪਥੇਰ।ਕੇਤਿਕ ਸ਼ਸਤ੍ਰਨ ਸੋਂ ਛਿਤ ਮੇਲੇ। ਕਿਤਿਕ ਸੈਘਾਰੈ ਹਾਥ ਧਕੇਲੇ ॥ ੧੧ ॥ ਪ੍ਰਿਥਮ ਤੁਫੈਗਨਿ ਚਲਿਬੋ ਕਰਨੋ । ਖੜਗ ਜੰਗ ਮਹਿੰ ਕਛੂ ਨ ਸਰਨੋ । ਤਥਾ ਭਈ ਜੋ ਅਬਿ ਕੀ ਬਾਰੇ। ਕਛ ਮਰਿ ਹੈਂ ਕੁਛ ਭਾਜਹਿੰ ਹਾਰੇ' ॥੧੨॥ ਇਮ ਬੋਲਤਿ ਹੀ ਲਸ਼ਕਰ ਆਧੋ । ਮਾਰਿ ਤੁਪਕ ਜੋਤਿਕ ਨਿਯਰਾਧੋ । ਜ੍ਵਾਲਾ ਬਮਨੀ[1] ਸਭਿ ਮਿਲਿ ਛੋਰੀ । ਪਹੁੰਚਿ ਦੂਰ ਲੌ ਲਾਗਤਿ ਗੋਰੀ ॥ ੧੩ ॥ ਭਜੰਗ ਪ੍ਰਯਾਤ ਛੰਦ ॥ ਪਿਖੈ ਆਪਿ ਮੈਂ ਫੇਰ ਬਾਜੇ ਨਗਾਰੇ । ਦੁਹੂੰ ਓਰ ਤੇ ਬੀਰ ਬੰਕੇ ਕਰਾਰੇ । ਪਲੀਤੇ ਧੁਖੇ ਜ੍ਵਾਲਮਾਲਾ[2] ਜਗਾਈ । ਉਠਯੋ ਨਾਦ ਉਚੇ ਨਭੰ ਧਮ[3] ਛਾਈ ॥੧੪॥ ਕਰੇ ਤੁੰਦ ਭਾਜੀ[4] ਭਏ ਸ਼ਤ੍ਰੂ ਸੋਹੈਂ । ਰਿਸੇ ਸੂਰ ਸਾਰੇ ਕਰੀ ਬੰਕ ਭੌਂਹੈਂ । ਧਵਾਵੈਂ ਤੁਰੰਗੀ ਤੁਫੰਗੀ ਚਲਾਵੈਂ । ਵਧੈ ਜੌਨ ਆਗੇ ਤਿਸੈ ਤਾਕਿ ਘਾਵੈਂ ॥ ੧੫ ॥ ਗਿਰੇ ਲਾਗਿ ਗੋਰੀ ਸੰਭਾਰੈਂ ਨ ਫੇਰੇ । ਚਲੇ ਆਇ ਨੇਰੇ ਮਹਾਂਕਾਲ ਪੂਰੇ । ਨਚੀ ਜੋਗਨੀ ਹਾਥ ਧਾਰੇ ਕਪਾਲਾ[5] । ਭਰੈਂ ਸ਼ੋਨਿ ਸੋਂ ਫੇਰ ਪੀਵੈਂ ਕਰਾਲਾ ॥੧੬॥ ਤਬੈ ਭੀਮ ਭੈਰੋਂ ਫਿਰਨੋ ਮੋਦ ਪਾਏ । ਭਖੈਂ ਮਾਸ ਗੋਮਾਧ[6] ਕੰਕੈ[7] ਅਘਾਏ। ਮਹਾਂ ਕਾਕ ਬੋਲੈਂ ਉਡੈਂਤੇ ਭ੍ਰਮਾਏ।ਜਿਤੇ ਮਾਸਹਾਰੀ ਮਿਲੇ ਬ੍ਰਿੰਦ ਆਏ॥੧੭॥ ਪਾਧੜੀ ਛੰਦ ॥ ਦਲ ਢੁਕੇ ਦੋਇ ਕਰਿ ਮਾਰਿ ਮਾਰਿ । ਬਹੁ ਛੁਟੀ ਤੁਪਕ ਗੋਰੀ ਪ੍ਰਹਾਰ । ਗਿਰ ਪਰੇ ਸੂਰ ਫੂਟੇ ਸਰੀਰ । ਹਯ ਫਿਰੈਂ ਛੁਛ ਜਥਿ ਮਰਤਿ ਬੀਰ ॥ ੧੮ ॥ ਦੁਹ ਦਿਸ਼ਨਿ ਬ੍ਰਿੰਦ ਗੁਲਕਾਂ ਚਲੰਤਿ । ਜਨੁ ਚੇਤ ਮਾਸ ਓਰੇ ਪਰੰਤਿ । ਇਤਿ ਉਤਿ ਭ੍ਰਮਾਇ ਘੋਰੇ ਧਵਾਇ । ਰਿਪੁ ਹਨਹਿੰ ਤਾਕਿ ਤੁਪਕਨਿ ਚਲਾਇ ॥ ੧੯ ॥ ਗੁਰੁ ਹਰਿਗੁਵਿੰਦ ਗਮਨੇ ਅਗਾਰਿ । ਦਿਢ ਚਾਂਪ ਆਪਿ ਕਰ ਲੀਨਿ ਧਾਰਿ । [8]ਦਸ ਤਰਕਸ਼ ਸਰ ਆਗੇ ਚਲਾਇ[8] । ਪੁਨ ਭਰੇ ਫੇਰਿ ਨੀਕੇ ਮੰਗਾਇ[9] ॥ ੨੦ ॥ ਖਰ ਖਪਰੇ ਅੰਜੁਲ ਕੇ ਸਮਾਨ । ਸਮ ਸੋਲ ਕਿਤਿਕ ਤੁੱਕੇ[10] ਮਹਾਨ।ਅਧ ਚੰਦ੍ ਜਥਾ ਤਿਸ ਕੇ ਅਕਾਰ । ਸਰ ਮੀਨ ਮੁਖੇ ਜਿਨ ਅਧਿਕ ਮਾਰਿ ॥ ੨੧ ॥ ਖਰ ਕੰਟਕ[11] ਸੇ ਕੇਤਿਕ ਘਰਾਇ । ਭਬਿ ਚਲੇ ਸ਼ੁੱਕ ਜਨੁ ਨਾਗ ਜਾਇ । ਜਥਿ ਪਰੇ ਸੈਨ ਤੁਰਕਾਨਿ ਮਾਂਹਿ । ਚਲਿ ਸਾਫ ਸ਼ੀਘ੍ਰ ਸੁਭਟਨਿ ਲਗਾਹਿੰ ॥ ੨੨ ॥ ਇਕ ਬੋਧਿ[11] ਦੁਤਿਯ

---

[1]ਬੰਦੂਕਾਂ । [2](ਮਾਨੋਂ) ਅੱਗ ਦੀ ਲੜੀ । (ਅ) ਬੰਦੂਕਾਂ [3]ਅਕਾਸ਼ ਵਿਚ ਧੂਆਂ । [4]ਘੋੜੇ। [5]ਖੋਪਰੀ। [6]ਗਿਦੜਾਂ। [7]ਚਿੱਟੀ ਚੀਲ । [8]ਦਸ ਭਥੇ ਤੀਰਾਂ ਦੇ ਅਗੇ ਚਲਾਏ ਸਨ, (ਹੁਣ) ਫੇਰ ਦੰਗੇ ਤੀਰ) ਮੰਗਾਕੇ (ਭੱਥੇ) ਭਰ ਲਏ। [9]ਤੀਰ । [10]ਕੰਡੇ ਵਰਗੇ ਤਿਖੇ । [11]ਇਕ ਨੂੰ ਵਿੰਨ੍ਹਕੇ ।

ਕੈ ਲਗਤਿ ਜਾਇ। ਤਿਹ ਛੇਦਿ ਤੀਸਰੇ ਕਰਹਿ ਘਾਇ। ਹਯ ਹੋਹਿ ਕਿ ਭਟ, ਜਿਸ ਕੇ ਲਗੰਤਿ। ਨਹਿੰ ਬਚਹਿ ਫੇਰਿ ਤੁਰਨ ਗਿਰੰਤਿ ॥ ੨੩ ॥ ਤਬਿ ਲਗੇ ਗਿਰਨਿ ਜੋਧਾ ਬਿਸਾਲ। ਪਰਖੰਤਿ ਬਾਨੁ ਛੂਟੇ ਕਰਾਲ। 'ਇਹ ਗੁਰੂ ਹਾਥ ਕੇ ਲਗਤਿ ਆਇ। ਹਯ ਭਟਨਿ ਅਨੇਕਨਿ ਬਿਧਤਿ ਜਾਇ' ॥ ੨੪ ॥ ਬਹੁ ਬਡੇ ਰੁ ਮੋਟੇ ਦੇਖਿ ਦੇਖਿ। ਜੋ ਜਿਯਤਿ ਤ੍ਰਾਸ ਧਰਤੇ ਵਿਸ਼ੇਖ। 'ਇਸ ਸਮੇਂ ਕੌਨ ਸਾਕਹਿ ਚਲਾਇ। ਬਡਿ ਇਨਹੁ ਉਚਿਤ ਧਨੁ ਜੋ ਕਰਾਇ' ॥ ੨੫ ॥ ਕੋ ਸਕਹਿ ਐਂਚ ਬਡਿ ਹੁਇ ਕਠੋਰ। ਜਿਸ ਧਰੇ ਜੋਰ[2] ਬਹੁ ਭਟਨਿ ਫੋਰਿ। ਨਹਿੰ ਬਚਹਿ ਗਜਿੰਦ ਜਿ[3] ਲਗਤਿ ਜਾਇ। ਹਯ ਨਰਨਿ ਕੌਨ ਗਿਨਤੀ ਕਰਾਇ' ॥ ੨੬ ॥ ਤਬਿ ਮੁਗਲਸ-ਖਾਂ ਕਹੁ ਕਹਤਿ ਜਾਇ। 'ਇਹ ਦਿਖਹੁ ਤੀਰ ਗੁਰੁ ਗਨ ਚਲਾਇ। ਜੇ ਰਹਹੁ ਥਿਰੇ ਰਣ ਕਰਤਿ ਆਪਿ।ਤੌ ਕਿਤਿਕ ਕਾਲ ਭਟ ਦੇਹਿੰ ਖਾਪਿ॥੨੭॥ ਇਕ ਤੀਰ ਸੈਗਿ ਦੇਂ ਬਹੁਤ ਘਾਇ। ਨਹਿੰ ਸਮੁਹਿ[4] ਹੋਤਿ ਭਟ ਤ੍ਰਾਸ ਪਾਇ। ਹੋਨੀ ਸੁ ਹੋਇ ਹੱਲਾ ਕਰੇਹੁ। ਕਰਿ ਖੜਗ ਜੰਗ ਤੇ ਮਾਰਿ ਦੇਹੁ ॥੨੮ ॥ ਪਕਰਨੋ ਨ ਜਾਇ ਗੁਰੁ ਬਲਿ ਬਿਸਾਲ। ਜਿਨ ਕਰਨੋ ਖੇਤ ਸੰਘਰ ਕਰਾਲ'। ਸੁਨਿ ਮੁਗਲਸਖਾਂ ਉਰ ਤ੍ਰਾਸ ਧਾਰਿ।–ਗੁਰੁ ਤੇ ਨ ਹੋਇ ਪ੍ਰਾਨਨਿ ਉਧਾਰ[5] ॥੨੯॥ ਜਬਿ ਪਿਖਹਿੰ ਸਮੁਖ, ਆਵਹਿੰ ਸੁ ਧਾਇ। ਮ੍ਰਿਤੁ ਹੈਤੁ ਕੀਨਿ ਔਚਕ ਖ਼ੁਦਾਇ। ਅਬਿ ਬਨਹਿੰ ਨਾਂਹਿ ਹਟਿਬੋ ਪਿਛਾਰਿ। ਮਰਿ ਗਏ ਬੀਰ ਲਰਿ ਕੈ ਜੁਝਾਰ ॥੩੦॥ ਜਿਨ ਕੋ ਭਰੋਸ ਥੋ ਜੁੱਧ ਮਾਂਹਿ। ਸੋ ਮਰੇ ਬੀਰ ਦਿਖਿਯੰਤਿ ਨਾਂਹਿ–। ਕੁਮਲਾਇ ਬਦਨ ਗੰਦੀ ਬਿਸਾਲ। ਗਨ ਸੁਭਟ ਹਕਾਰਿ ਲੀਨੇ ਸੁ ਨਾਲਿ ॥ ੩੧ ॥ ਤਬਿ ਚਲਨੋ ਅੱਗੁ ਬਾਜੇ ਨਿਸ਼ਾਨ[6]। ਸਭਿ ਦਏ ਛੋਰਿ ਫਰਰੇ ਨਿਸ਼ਾਨ[7]। ਉਤਸਾਹੁ ਸਭਿਨਿ ਕੋ ਦੇ ਪੁਕਾਰ। 'ਹਤਿ ਲੇਹੁ ਬੀਰ ਨਿਜ ਕਾਰ ਸਾਰ ॥ ੩੨ ॥ ਚਲਿ ਸ਼ਾਹੁ ਨਿਕਟਿ ਜਸੁ ਕਹਿੰ ਤੁਮਾਰਿ। ਬਖਸ਼ਿਸ਼ਿ ਦਿਵਾਉਂ ਸਭਿ ਕੋ ਸੰਭਾਰਿ'। ਸ਼ੱਯਦ ਦਿਦਾਰਲੀ ਕੀਨਿ ਥਾਮ[8]। ਸੁਲਤਾਨ ਬੇਗ ਇਕ ਮੁਗ਼ਲ ਨਾਮ॥੩੩॥ਤਿਹ ਕਰਨੋ ਦਾਹਨੇ ਸੈਨ ਸੰਗਿ। ਇਹ ਬਚੇ ਬੀਰ ਦੈ ਕਰਤਿ ਜੰਗ। ਸਭਿ ਔਰ

---

[1]ਵੱਡਾ ਧਨੁਖ ਜੋ ਬਣਾਇਆ ਹੈ ਸੋ ਦਿਨਾਂ ਦੇ ਹੀ ਲਾਇਕ ਹੈ। [2]ਬਲ ਨਾਲ ਜਿਸ ਨੂੰ ਧਾਰਨ ਕਰਨ ਤੇ। [3]ਹਾਥੀ ਨੂੰ ਜੋ। [4]ਸਾਹਮਣੇ। [5]ਪ੍ਰਾਣਾ (ਦਾ) ਬਚਾਉ। [6]ਧੌਂਸੇ। [7]ਝੰਡਿਆਂ ਦੇ ਫਰੇਰੇ। [8]ਖੱਬੇ ਪਾਸੇ ਕੀਤਾ ਸੱਯਦ ਦੀਦਾਰ ਅਲੀ।

ਮਾਰਿ ਧੂਲੀ ਮਿਲਾਇ। ਚਲਿ ਅੱਗੂ ਜਿਤੇ ਉਰ ਤ੍ਰਾਸ ਪਾਇ ॥ ੩੪ ॥ ਹੱਲਾ ਤਿਆਰਿ ਕੀਨੋ ਨਿਹਾਰ। ਇਤਿ ਗੁਰੂ ਆਪਨੇ ਲੇ ਜੁਝਾਰ। ਭਟ ਪੈਂਦਖਾਨ ਨਿਜ ਬਾਮ ਕੀਨਿ। ਭਟ ਬਿਧੀਚੰਦ ਦਾਏਂ ਸੁ ਲੀਨਿ ॥ ੩੫ ॥ ਬਰ ਬਿੱਪ੍ਰ ਮਲਕ ਜਾਤੀ ਕਰਾਲ। ਸੋ ਪਰਸੋ ਧਾਇ ਭਟ ਲੀਨਿ ਨਾਲਿ। ਦਲ ਮਿਲੇ ਦੋਇ ਕਰਿ ਮਾਰਿ ਮਾਰਿ। ਉਰ ਕ੍ਰੋਧ ਧਾਰਿ ਚਾਲੇ ਪ੍ਰਹਾਰਿ[1] ॥ ੩੬ ॥ ਇਤਿ ਉਤਿ ਧਵਾਇ ਆਪਾ ਬਚਾਇ। ਕਰਿ ਤਮਾਰ ਤੁਪਕ ਤਾਕਹਿੰ ਚਲਾਇ । ਭਟ ਉਥਲ ਪਥਲ ਗਿਰ ਗਿਰ ਪਰੰਤਿ। ਜਿਸ ਲਗਹਿ ਘਾਇ ਨਹਿੰ ਸੋ ਬਚੰਤਿ ॥ ੩੭ ॥ ਤਬਿ ਪੈਂਦ ਖਾਨ ਕੁਪਿਓ ਬਿਲੰਦ। ਗਨ ਹਤਹਿ ਬਾਨ ਸੂਰਾ ਨਿਕੰਦ[2]। ਬਹੁ ਗੁਰੂ ਤੀਰ ਰਣ ਖੇਤ ਮਾਂਹਿ। ਬਰਖੰਤਿ, ਅਧਿਕ ਦੇਂ ਟਿਕਨਿ ਨਾਂਹਿ ॥ ੩੮ ॥ ਜਿਤਿ ਤੁਰਕ ਬ੍ਰਿੰਦ ਤਿਤ ਸ਼ੁਕ ਜਾਤਿ[3]। ਬਡਿ ਕੰਕ ਪੰਖ ਜਿਨਿ[4],ਕਰਤਿ ਘਾਤਿ। ਨਹਿੰ ਨਿਫਲ ਏਕ ਹੋਵੈ ਖਤੰਗ।ਹਤਿ ਸੁਭਟ ਅੰਗ ਕੈ ਲਗਿ ਤੁਰੰਗ ॥੩੯॥ ਗਿਰ ਪਰਤਿ ਤੁਰਤਿ ਨਹਿੰ ਲਗਤਿ ਬਾਰ। ਇਤਿ ਬਿਧੀਚੰਦ ਬਹੁ ਕਰਤਿ ਮਾਰਿ। ਸੁਲਤਾਨ ਬੇਗ ਕੇ ਹੋਇ ਤੀਰ। ਧਨੁ ਐਂਚਿ ਕਾਨ ਲਗਿ ਹਤਸਿ ਤੀਰ ॥ ੪੦ ॥ ਜਿਸਿ ਕੇ ਸੈਜੋਧ ਸਿਰ ਟੋਪ ਲੋਹ।ਬਚਿ ਗਯੋ ਤਾਂਹਿ ਤੇ,ਕਰਸਿ ਕ੍ਰੋਹ[5]।ਬਰਛਾ ਉਭਾਰਿ ਤਬਿ ਆਇ ਧਾਇ। ਤਕਿ ਬਿਧੀ ਚੰਦ ਕੈ ਲਾਇ ਘਾਇ ॥ ੪੧ ॥ ਕਰਿ ਚਪਲ ਤੁਰੰਗ ਆਗੇ ਚਲਾਇ। ਲਗਿ ਭੁਜਾ ਬੀਚ ਭਾ ਤਨਕ ਘਾਇ। ਗੁਰੂ ਹਾਥ ਦੇਯ ਰਾਖਸੋ ਬਚਾਇ। ਜਬਿ ਚਲਸੋ ਮੁਗ਼ਲ ਹਟਿ ਪਾਛਿ ਧਾਇ ॥ ੪੨ ॥ ਕਹਿ ਬਿਧੀਚੰਦ 'ਕਸੋਂ ਜਾਤਿ ਕੂਰ[6]? । ਇਮਿ ਜੰਗ ਰੀਤਿ ਨਹਿੰ ਕਰਤਿ ਸੂਰ'। ਲਲਕਾਰਿ ਖੜਗ ਖੈਂਚਸੋ ਚਲਾਇ। ਤਬਿ ਮੁਗ਼ਲ ਢਾਲ ਆਡੀ ਅਗਾਇ[7] ॥ ੪੩ ॥ ਨਹਿੰ ਲਗਸੋ ਘਾਇ ਬਡਿ ਜਾਨਿ ਦਾਇ। ਤਬਿ ਬਿਧੀ ਚੰਦ ਬਹੁ ਕ੍ਰੋਧ ਪਾਇ। ਚਪਿ, ਗਯੋ ਦੂਰ, ਲਿਯ ਚਾਪ ਬਾਨ। ਕਰਿ ਓਜ ਐਂਚਿ, ਕਰ ਲਾਗਿ ਕਾਨ ॥੪੪॥ ਬਿਨੁ ਕਵਚ[8]ਖੋਦ[9]ਤੇ ਗ੍ਰੀਵ ਹੇਰਿ। ਤਹਿੰ ਤਾਕਿ ਤੀਰ ਹ੍ਵੈ ਕੈ ਦਲੇਰਿ। ਛੁਟਿ ਚਲਸੋ ਧਨੁਖ ਤੇ ਮਨਹੁੰ ਨਾਗਿ। ਬਡਿ ਬੇਗ ਸੰਗ ਤਿਹਿ ਕੰਠ ਲਾਗਿ ॥ ੪੫ ॥ ਸੁਲਤਾਨ ਬੇਗ ਲਾਗੋ ਖਤੰਗ।

[1]ਮਾਰਨੇ ਨੂੰ। [2]ਬਹੁਤੇ ਤੀਰ ਮਾਰਕੇ ਸੂਰਮੇ ਨਾਸ਼ ਕੀਤੇ। [3]ਸ਼ੁਕਦੇ ਜਾਂਦੇ ਹਨ। [4]ਚਿੱਟੀ ਚੀਲ ਦੇ ਵਡੇ ਵਡੇ ਖੰਭ (ਲੱਕੀ ਹੋਏ ਹਨ) ਜਿਨ੍ਹਾਂ ਨੂੰ। [5]ਕ੍ਰੋਧ ਕੀਤਾ। [6]ਹੇ ਸ਼ੂਠੇ! [7]ਅੱਗੋਂ ਅੱਡੀ। [8]ਲੋਹੇ ਦਾ ਕੁੜਤਾ, ਜ਼ਿਰਾ ਬਕਤਰ। [9]ਲੋਹੇ ਦਾ ਟੋਪ।

ਗਿਰ ਪਰਜੋ ਭੂਮ ਤਜਿ ਕੈ ਤੁਰੰਗ। ਦੁਇ ਦਿਸ਼ਨਿ ਪਿਖਤਿ ਭਟ ਬ੍ਰਿੰਦ ਭਾਂਹਿ। ਭਜਿ ਪ੍ਰਾਨ ਗਯੋ ਭਬਿ ਭਿਸਤ ਮਾਂਹਿ ॥ ੪੬॥ ਸਭਿ ਤੁਰਕ ਸ਼ੋਕ ਅਰੁ ਤ੍ਰਾਸ ਧਾਰਿ। ਇਤਿ ਸਿੱਖ ਪ੍ਰਮੋਦਤਿ ਕੇ ਨਿਹਾਰ। ਭਜਿ ਜਿਯਨਿ ਆਸ ਭੈ ਭੀਤਿ ਹੋਇ। ਇਮ ਜੁਟੀ ਸੈਨ ਕਰਿ ਬਹੁਤਿ ਦੋਇ॥ ੪੭ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਾਲਸੇ ਰਾਸੇ 'ਸੁਲਤਾਨ ਕੇਰ ਬੱਧ' ਪ੍ਰਸੰਗ ਬਰਨਨੰ ਨਾਮ ਪੰਚ ਦਸ਼ਮੋ ਅੰਸੁ ॥ ੧੫ ॥

੧੬. [ਗੁਰੂ ਜੀ ਦੀ ਵਿਜਯ]।

ਦੋਹਰਾ ॥ ਮਚਜੋ ਜੰਗ ਦਾਰੁਨ ਮਹਾਂ ਭਬਿ ਦਿਦਾਰਲੀ ਆਇ। ਪੈਂਦਾ ਖਾਨ ਬੰਗਾਰਿਓ ਜਨੁ ਨਿਜ ਕਾਲ ਬਨਾਇ[1] ॥ ੧ ॥ ਪਾਧੜੀ ਛੰਦ ॥ ਹਯ ਕੋ ਧਵਾਇ* ਦੋਨਹੁੰ ਸੁ ਬੀਰ।ਲਿਯ ਚਾਂਪ ਆਪ ਖਰ ਸੰਧਿ ਤੀਰ[2]। ਕੀਨੇ ਪ੍ਰਹਾਰ ਇਤਿ ਉਤਹਿ ਧਾਇ। ਦੁਹੂੰ ਦਿਸ਼ਨਿ ਸੂਰ ਲਗਿ ਅਨਿਕ ਘਾਇ ॥ ੨ ॥ ਢਲਕੰਤਿ ਢਾਲ, ਚਮਕੰਤਿ ਤੇਗ। ਥਰਕੰਤਿ ਛਟਾ ਘਨ ਜਯੋਂ ਸਬੇਗ[3]। ਲਗਿਯੰਤਿ ਘਾਇ,ਗਿਰਿਯੰਤਿ ਬੀਰ।ਧਰਿਯੰਤਿ ਧੀਰ,ਭਜਿਯੰਤਿ ਭੀਰ ॥੩॥ ਭਭਕੰਤਿ ਘਾਇ, ਢਰਿਯੰਤਿ ਸ਼ੋਣ[4]। ਦਲਿਯੰਤਿ ਦੀਹ, ਬੁਝਿ-ਯੰਤਿ ਕੌਣ[5]। ਘੁਮਿਯੰਤਿ ਹੂਰ,ਬਰਿਯੰਤਿ ਸੂਰ। ਹਰਖੰਤਿ ਹੋਰਿ,ਬਰਖੰਤਿ ਨੂਰ ॥੪॥ ਸੱਯਦ ਦਿਦਾਰਲੀ ਤਜਿ ਖਤੰਗ। ਪਿਖਿ ਪੈਂ ਦਖਾਨਕੋ ਹਨਤਿ ਅੰਗ। ਪਹਿਰੇ ਸੰਜੋਇ,ਨਹਿੰ ਲਗਤਿ ਕੋਇ। ਸਹਿ ਛੋਭ ਲੋਹ ਮਹਿੰ ਦੇਹਿ ਸੋਇ[6] ॥੫॥ ਬਹੁ ਕਰਿ ਉਪਾਇ ਹਥਿਯਾਰ ਡਾਰਿ। ਇਤਿ ਉਤਿ ਧਵਾਇ ਕਰਿ ਹੈ ਪ੍ਰਹਾਰਿ। ਭਬਿ ਪੈਂਦਖਾਨ ਗਨ ਤਜਤਿ ਬਾਨ।–ਗਰ ਕਵਚ ਭਾਂਹਿ ਨਹਿੰ ਚੁਭਹਿ–ਜਾਨਿ ॥੬ ॥ ਇਮਿ ਉਰ ਬਿਚਾਰ ਤਕਿ ਕੈ ਤੁਰੰਗ। ਹਤਿ ਤੀਰ ਭਾਂਹਿ ਕੇ ਭਾਲ ਅੰਗ। ਬਡਿ ਬੇਗ ਸਹਤ ਲਾਗਜੋ ਪ੍ਰਹਾਰ। ਪਰਵਿਸ਼ਜੋ ਸ਼ੀਘ੍ਰ ਗਾ ਪਿਛਲਿ ਪਾਰਿ ॥ ੭ ॥ ਤਤਕਾਲ ਗਿਰਜੋ ਸੱਯਦ ਤੁਰੰਗ। ਭਬਿ ਪਰਜੋ ਉਤਰਿ ਧਰਿ ਬੇਗ ਅੰਗ। ਸੜਕੰਤਿ[7] ਖੜਗ ਗਹਿ ਢਾਲ ਹਾਥਿ। ਰੁਪ ਰਹਜੋ ਬੀਰ ਕਹਿ ਖਾਨ ਸਾਥਿ:–॥ ੮ ॥ 'ਹਯ ਹਤਜੋ, ਕਹਾਂ ਕਿਯ ਓਜ ਤੋਹਿ। ਤੁਝ ਹਤਨਿਹਾਰ, ਪਿਖਿ ਲੇਹੁ ਮੋਹਿ। ਅਬਿ ਤਰੈ ਉਤਰਿ ਕਰਿ ਦੋਇ ਹਾਥ। ਭਬਿ ਲਖੋਂ ਹੋਹੁ ਬਲ ਅਧਿਕ ਸਾਥਿ[8]

---

[1]ਆਪਣੀ ਮੌਤ ਬਣਾ ਕੇ। [2]ਤੀਰ ਜੋੜੇ। [3]ਜਿਵੇਂ ਬੱਦਲਾਂ ਵਿਚ ਬਿਜਲੀ ਛੇਤੀ ਛੇਤੀ ਲਿਸ਼ਕਦੀ ਹੈ। [4]ਲਹੂ ਵਲਦਾ ਭਾਵ ਵਗਦਾ ਹੈ। [5]ਕੌਣ ਜਾਣਿਆਂ ਜਾਵੇ ਭਾਵ ਕੋਈ ਪਛਾਣਿਆਂ ਨਹੀਂ ਜਾਂਦਾ। [6]ਉਸ ਦੀ ਦੇਹ ਲੋਹੇ ਵਿਚ ਡੁਬੀ ਹੋਈ ਹੈ। [7]ਸੰਜੋਇ। [8]ਕੱਢੀ। [9]ਤਦ (ਤੈਨੂੰ) ਮੈਂ ਜਾਣਾਂਗਾ (ਕਿ ਤੂੰ) ਭਾਰੀ ਬਲ ਵਾਲਾ ਹੈਂ। *ਪਾ:–ਫੈਧਾਇ।

॥ ੯ ॥ ਸੁਨਿ ਸਹਿ ਨ ਸਕਨੋ ਬਚ ਪੈਂਦਖਾਨਿ। ਹਯ ਭਜਨੋ ਆਪਿ ਬਨਿ ਸਾਵਧਾਨ। ਹੁਇ ਨਿਕਟਿ ਕਹਨੋ 'ਕਨੋਂ ਮਰਨ ਚਾਹਿ। ਮਮ ਨਾਮ ਸੁਨਨੋ ਕੈ ਪ੍ਰਥਮ ਨਾਂਹਿ ? ॥੧੦॥ ਮਮ ਏਕ ਮੁਸ਼ਟਿ ਕੋ ਲੈ ਸਹਾਰਿ। ਪੁਨ ਕਰੌਂ ਖੜਗ ਤੋਰੇ ਪ੍ਰਹਾਰ'। ਸੁਨਿ ਸੱਯਦਿ ਕ੍ਰੱਧਤਿ ਨੇਰਿ ਆਇ। ਤੁਵ ਪ੍ਰਥਮ ਹਾਥ ਕਾਟੌਂ ਬਨਾਇ' ॥ ੧੧ ॥ ਇਮ ਕਹਤਿ ਕਰਨੋ ਭਬਿ ਤੇਗ਼ ਵਾਰਿ। ਧਰਿ ਸਿਪਰਿ ਪੈਂਦ ਖਾਂ ਲਿਯ ਸਹਾਰ। ਪੁਨ ਉਛਲਿ ਆਪਿ ਕਰਿ ਮੁਸ਼ਟ ਜੋਰਿ। ਜਹਿਂ ਕਰਨ ਮੂਲ[1] ਭਹਿ ਹਤਿ ਕਠੋਰ ॥ ੧੨ ॥ ਸਹਿ ਸਕਨੋ ਨ ਸੱਯਦ ਕੰਪ ਖਾਇ। ਗਿਰ ਪਰਨੋ ਬਾਯੁ ਜਨੁ ਤਰੁ ਗਿਰਾਇ। ਬਿਨ ਸ਼ਸਤ੍ਰ ਲਰੋ ਹੋਯਸਿ ਬਿਨਾਸ਼। ਸਭਿ ਪਿਖਹਿਂ ਤਮਾਸ਼ਾ ਆਸ ਪਾਸ ॥੧੩॥ ਪਿਖਿ 'ਸਾਧੁ ਸਾਧੁ' ਕਹਿ ਖਾਨ ਸਾਥ।ਬਹੁ ਹਸੇ ਗਰੀਬ ਨਿਵਾਜ ਨਾਥ।ਤਤਕਾਲ ਤੁਰੰਗ ਪਰਿ ਚਢਿ[2] ਸਿਧਾਇ। ਪੁਨ ਗੁਰੂ ਨਿਕਟ ਭਾ ਠਾਂਢਿ ਆਇ॥ ੧੪॥ ਪਿਖਿ ਮੁਜ਼ਾਲਸ ਖਾਂ ਸਰਦਾਰ ਦੋਇ।–ਇਹ ਬਚੇ ਹੁਤੇ ਲਿਯ ਮਾਰਿ ਸੋਇ। ਅਬਿ ਮੋਹਿ ਬਿਨਾ ਨਹਿਂ ਆਨ ਔਰ–। ਗੁਰੂ ਸਮੁਖ ਹੋਇ ਜਬਿ ਆਇ ਦੌਰ ॥੧੫॥ ਉਤਸਾਹ ਧਾਰਿ ਘੋਰਾ ਫੰਦਾਇ। ਰਣ ਕੋ ਮਦਾਨ ਮਹਿਂ ਆਇ ਧਾਇ। ਸ਼੍ਰੀ ਹਰਿਗੋਵਿੰਦ ਕੇ ਸਮੁਖ ਹੋਇ। 'ਬਹੁ ਮਰੇ, ਭਯੋ ਨਹਿਂ ਕਾਜ ਕੋਇ ॥ ੧੬ ॥ ਅਬਿ ਮੋਰ ਤੋਰ ਰਣ ਹੈ ਕਰਾਲ। ਅਵਿਲੋਕ ਲੋਕ ਹਰਖਹਿਂ ਬਿਸਾਲ। ਕੈ ਮਰੌਂ ਆਪਿ, ਕੈ ਲੇਉਂ ਮਾਰਿ। ਭਬਿ ਹੋਇ ਹਾਰਿ ਕੈ ਜੀਤਿ ਕਾਰ' ॥੧੭॥ ਗੁਰੂ ਸੁਨਨੋ ਸਭਿਨਿ ਕੋ ਦਿਯ ਹਟਾਇ। 'ਅਬਿ ਖਰੇ ਪਿਖਹੁ ਰਨ ਕੇਰ ਦਾਇ'। ਉਤਿ ਤੁਰਕ ਹਟੇ ਨਹਿਂ ਘਾਵ ਘਾਲਿ। ਇਤਿ ਸਿੱਖ ਮਿਟੇ ਗੁਰ ਬਾਕ ਨਾਲ॥੧੮॥ਭਬਿ ਚਲੇ ਦੁਹੂੰ ਤੇ ਭੀਮ ਤੀਰ। ਅਰ ਪਰੇ ਬੀਰ ਦੋਨਹੁ ਸਧੀਰ। ਸਭਿ ਲਖਹਿ ਪਟੇ ਬਾਜ਼ੀ ਸੁ ਖਾਨ।ਪਿਖਿ ਗੁਰੂ ਸੰਗਿ ਕੀਨਸਿ ਬਖਾਨ ॥ ੧੯ ॥ 'ਮੈਂ ਚਹੌਂ ਖੜਗ ਕੋ ਕਰਨਿ ਜੰਗ। ਤੁਮ ਤੀਰ ਭਜਹੁ ਬਲ ਅਧਿਕ ਸੰਗਿ। ਸਮਤਾ ਨ ਚਾਂਪ ਬਿੱਦਜਾ ਮਝਾਰ। ਬਡਿ ਮਾਰਤਿ ਹੋ ਪ੍ਰਿਥਮੈਂ ਨਿਹਾਰਿ' ॥ ੨੦ ॥ ਸੁਨਿ ਧਰਮ ਜੁੱਧ ਕੀ ਰੀਤਿ ਜਾਨਿ। ਗੁਰੂ ਪਰੇ ਉਤਰਿ ਤਜਿ ਕੈ ਕਿਕਾਨ। ਸ਼ਮਸ਼ੇਰ ਗਹੀ ਸਮ ਸ਼ੇਰ ਹਾਥ। ਬਹੁ ਗਰੁਵ ਪੁਲਾਦੀ ਬਾਂਢਿ ਸਾਥ ॥੨੧ ॥ ਜਹਿਂ ਲਗਤਿ ਲੌਹ ਕੋ ਕਾਟਿ ਜਾਇ। ਹਯ ਨਰਨਿ ਕਟਨਿ ਕਸਾ ਕਹਿ ਬਨਾਇ। ਸਭਿ ਲਿਪਤਿ

[1]ਕੰਨਾਂ ਦੇ ਮੂੱਢ ਕੋਲ। [2]ਚੜ੍ਹਕੇ (ਪੈਂਦਾ)।

ਹੇਮ[1] ਸੋਂ ਚਮਕ ਚਾਰੁ। ਕਰ ਬਾਮ ਸਾਥਿ ਗਹਿ ਮਹਦ ਢਾਰ॥੨੨॥ ਉਤ ਮੁਗ਼ਲਸਖਾਂ ਖੈਂਚੀ ਕ੍ਰਿਪਾਨ। ਗਹਿ ਸਿਪਰ ਭਯੋ ਜਬਿ ਸਾਵਧਾਨ। ਬਹੁ ਲਖਹਿ ਦਾਇ ਇਤ ਉਤ ਬਚਾਇ। ਰਣ ਰੀਤਿ ਫਿਰਤਿ ਚਹਿ ਕਰਨਿ ਘਾਇ॥ ੨੩ ॥ ਹੁਇ ਬਾਮ ਦਾਹਨੇ ਕਰਤਿ ਨੇਰਿ। ਗੁਰੁ ਸਮੁਖ ਆਇ ਚਾਹਤਿ ਸੁ ਭੇਰਿ। ਸ਼੍ਰੀ ਹਰਿ ਗੁਰਿੰਦ ਤਬਿ ਕਹਿਸਿ ਤਾਂਹਿ। 'ਸੁਨਿ ਖਾਨ ! ਜਿਤਿਕ ਬਿੱਦਯਾ ਸੁ ਪਾਹਿ॥੨੪॥ਸਭਿ ਕਰਿਹੁ ਦਿਖਾਵਨਿ ਆਜਿ ਆਪ। ਬਿਸਵਾਸ ਜਾਸ ਕੋ ਧਰਹਿੰ ਦਾਪ[2]। ਦਲ ਦੁਹੁਨਿ ਕੇਰ ਜੋਧਾ ਦਿਖੰਤਿ। ਸਭਿ ਜੀਤਿ ਹਾਰਿ ਆਸਾ ਧਰੰਤਿ ॥ ੨੫॥ ਅਬਿ ਪ੍ਰਥਮਵਾਰਿ ਕਰਿ ਲਿਹੁ ਪ੍ਰਹਾਰ[3]। ਅਵਿਲੋਕਹਿ ਬਲ ਕੋਤਿਕ ਜੁਝਾਰ[4]। ਸੁਨਿ ਧੀਰ ਸਹਤ ਗੁਰੁ ਕੋ ਸੁ ਬੈਨ। ਤਬਿ ਮੁਗ਼ਲਸਖਾਂ ਕਰਿ ਸਮੁਖ ਨੈਨ ॥ ੨੬ ॥ ਚਾਹਤਿ ਪ੍ਰਹਾਰ ਨਹਿੰ ਦਾਵ ਪਾਇ।–ਜੋ ਹਤੌਂ ਖੜਗ,ਤਨੁ ਲੇ ਬਚਾਇ।ਕਰਿ ਅੱਗੂ ਢਾਲਿ ਆਡੋ[5] ਕਰੇਹਿ। ਹੁਇ ਬਿਫਲ ਵਾਰ ਕੁਛ ਨਹਿੰ ਸਰੇਹਿ[6]–॥ ੨੭ ॥ ਗੁਰੁ ਸਾਵਧਾਨ ਹੋਏ ਚੁਫੇਰ।ਸ਼ਮਸ਼ੇਰ ਹਾਥ ਸਮ ਸ਼ੇਰ ਹੇਰਿ। ਤਕ ਰਹਨੋ ਬਹੁਤ, ਨਹਿੰ ਦਾਵ ਪਾਇ। ਤਬਿ ਪਰਨੋ ਆਨਿ ਅਸਿ[7] ਕੋ ਉਠਾਇ॥੨੮॥ ਊਪਰ ਜਨਾਇ ਤਰ ਕੋ ਪ੍ਰਹਾਰ[8]। ਗੁਰੁ ਗਏ ਕੂਦਿ ਗਾ ਛੁਛ ਵਾਰ। ਪੁਨ ਖੜਗ ਸੀਸ ਕੀ ਚਿਸ਼ਿ ਚਲਾਇ। ਗੁਰੁ ਸਿਪਰ ਸ਼ੀਘ੍ਰ ਹੀ ਕਰਿ, ਬਚਾਇ ॥੨੯॥ ਤਿਹ ਰੋਕਿ ਊਪਰੇ ਹਾਥ ਲੀਨਿ।ਗਹਿ ਖੜਗ ਆਪਨੇ ਵਾਰਿ ਕੀਨਿ।ਭੁਜਕੇ ਤਰੇ ਸੁ ਤਹਿੰ ਲਗਿਯ ਜਾਇ। ਬਲ ਸਹਤ ਬਹਨੋ ਇਸ ਬਿਧਿ ਸਢਾਇ॥ ੩੦ ॥ ਸਭਿ ਸ਼ਸਤ੍ਰ ਬਸਤ੍ਰ ਪਹਿਰੇ ਜਿ ਅੰਗ। ਕਟਿ ਗਏ ਸਕਲ ਇਕ ਬਾਰ ਸੰਗਿ। ਗਨ ਪਾਸਰੀਨਿ[9] ਸਭਿ ਕਾਟਿ ਦੀਨਿ। ਜੁਗ ਖੰਡ ਹੋਇ ਧਰ ਪਰਨਿ ਕੀਨਿ ॥ ੩੧ ॥ ਸਿਰ ਭੁਜਾ ਸਹਤ ਭਾ ਏਕ ਖੰਡ। ਜੁਗ ਚਰਨ ਜੁਕਤ* ਦੁਤੀਓ ਪ੍ਰਚੰਡ। ਇਮ ਬਹਨੋ ਖੜਗ ਸਭਿ ਕਾਟਿ ਡਾਰਿ। ਸਾਬੁ-ਣਹਿ ਤੇ ਜਿਮ ਤਾਰ ਪਾਰਿ[10] ॥੩੨॥ ਰਹਿ ਗਈ ਆਂਖਿ ਪਸਰੀ[11] ਬਿਸਾਲ। ਕਰ ਬਿਖੈ ਖੜਗ ਨਾਂਗੋ ਕਰਾਲ। ਤਿਹ ਮਰਨੋ ਦੇਖਿ ਗੁਰੁ ਦਲ ਬਿਲੰਦ।

---

[1]ਸੋਨਾ। [2]ਹੰਕਾਰ। [3](ਤੂੰ) ਪਹਿਲਾਂ ਆਪਣਾ ਵਾਰ ਮਾਰਨ ਦਾ ਕਰ ਲੈ। [4]ਆਸਰਾ, ਰੋਕ। [5]ਕੁਛ ਸਰਨਾ ਨਹੀਂ। [6]ਤਲਵਾਰ। [7]ਭਾਵ ਉਪਰ ਮਾਰਨ ਦਾ ਬਹਾਨਾ ਕਰਕੇ ਹੇਠਾਂ ਨੂੰ ਮਾਰੀ। [8]ਪੱਸਲੀਆਂ। [9]ਜਿਵੇਂ ਸਾਬੁਣ ਦੇ ਵਿਚ ਦੀ ਤਾਰ (ਸਾਬੁਣ ਨੂੰ ਕੱਟ ਕੇ) ਪਾਰ ਹੋ ਜਾਂਦੀ ਹੈ। [10]ਖੁੱਲ੍ਹੀ। *ਪਾ:–ਜੁਗਹੁ। ਜੰਘ।

ਕਹਿ 'ਬਿਜੈ ਸਦਾ ਸ਼੍ਰੀ ਹਰਿਗੋਵਿੰਦ'॥੩੩॥ਪਿਖਿ ਖੜਗ ਖਾਨ ਕੇ ਬਹਿਸਿ ਘਾਇ। ਬਿਸਮਾਦਿ ਭਏ ਸਭਿ ਤੁਰਕ ਧਾਇ। ਇਕ ਬਾਰਿ ਓਰੜੇ ਗਨ ਭੂਫੇਗ[1]। ਸਭਿਹਿਨਿ ਚਲਾਇ ਬੇਗੀ[2] ਤੁਰੰਗ ॥ ੩੪॥ ਇਕਿ ਬਾਰ ਭੁਪਕ ਕੋ ਸਭਿਨਿ ਕੀਨਿ। ਪੁਨ ਖੜਗ ਹਾਥ ਮਹਿੰ ਐਂਚਿ ਲੀਨਿ। ਸਭਿ ਪਰੇ ਆਨਿ ਊਪਰਿ ਜੁ ਵਾਰ[3]। ਮਿਲਿ ਗਏ ਆਪਿ ਮਹਿੰ ਮਾਰਿ ਮਾਰਿ॥ ੩੫ ॥ ਗੁਰੁ ਹੁਕਮ ਕੀਨਿ 'ਸੁਨਿ ਪੈਂਦਖਾਨ ! ਇਕ ਮੱਲਕ ਜਾਤੀ ਭਟ ਮਹਾਨ। ਲਿਹੁ ਬਿਧੀ ਚੰਦ ਕੋ ਸੰਗ ਧਾਰਿ। ਗੁਰੁ ਅੰਗ ਸੰਗ ਸਦ ਹੀ ਤੁਮਾਰਿ॥੩੬॥ ਸਰਦਾਰ ਰਹਸੋ ਨਹਿੰ ਸ਼ੱਤ੍ਰੂ ਕੋਇ। ਗਹਿ ਖੜਗ ਕਰਹੁ ਇਕ ਤੇ ਸੁ ਦੋਇ। ਜੋ ਅਰਹਿ ਤਿਨਹੁੰ ਕਰਿ ਪ੍ਰਾਨ ਹਾਨਿ। ਭਟ ਭੀਰੁ ਭਜਾਇ ਦੀਜੈ ਨਿਦਾਨ ॥ ੩੭ ॥ ਅਬਿ ਗਯੋ ਹੋਇ ਸੰਗ੍ਰਾਮ ਅੰਤਿ। ਨਹਿੰ ਟਿਕਹਿੰ ਤੁਰਕ ਭਜਿ ਹੈਂ ਮਰੰਤਿ'। ਗੁਰੁ ਹੁਕਮੁ ਪਾਇ ਕਰਿ ਪੈਂਦਖਾਨ। ਗਹਿ ਖੜਗ ਖੈਂਚਿ ਬਢਿ ਬਾਢਿ ਵਾਨਿ[4] ॥੩੮॥ ਬਿਚ ਪਰਸੋ ਜਾਇ ਤੁਰਕਨਿ ਬਿਸਾਲ। ਜਿਮ ਮ੍ਰਿਗਨਿ ਬਿਖੈ ਕੇਹਰਿ ਕਰਾਲ। ਬਹੁ ਉਥਲ ਪਥਲ ਕਰਿ ਕਾਟਿ ਡਾਰਿ। ਨਹਿੰ ਬਚਹਿ, ਲਗਹਿ ਜਿਸ ਕੋ ਪ੍ਰਹਾਰ ॥੩੯॥ ਇਤਿ ਬਿਧੀ ਚੰਦ ਦੌਰਸੋ ਰਿਸਾਇ। ਕਰਿ ਮਾਰਿ ਮਾਰਿ ਦੀਨੇ ਗਿਰਾਇ। ਬਰ ਬੀਰ ਮਲਕ ਜਾਤੀ ਸ ਕ੍ਰੋਧ। ਗਹਿ ਖੜਗ ਸੰਘਾਰੇ ਅਨਿਕ ਜੋਧ ॥ ੪੦ ॥ ਇੱਤਮਾਦਿ ਅਪਰ ਗੁਰੁ ਸੂਰ ਧਾਇ। ਜੋ ਪਰੇ ਦੌਰ,ਸਭਿ ਕੋ ਭਜਾਇ। ਕਟਿ ਗਏ ਬ੍ਰਿੰਦ ਧਰ ਪਰ ਗਿਰੰਤਿ।ਗਨ ਰੁੰਡ ਮੁੰਡ ਖੰਡਤਿਪਰੰਤਿ[5]॥੪੧॥ਕਿਹ ਕਟੇ ਹਾਥ,ਕਿਹ ਪੈਰ ਅੰਗ। ਕੋ ਮਰੇ ਤਰੇ ਦਬਿ ਹਤਿ ਤੁਰੰਗ। ਹਟਿ ਗਏ ਕਿਤਿਕ ਸੋ ਤ੍ਰਾਸ ਧਾਰਿ। ਸਰਦਾਰ ਹੀਨ ਭਾਜੇ ਗਵਾਰ ॥ ੪੨॥ ਗੁਰੁ ਸੈਨ ਪਿਛਾਰੀ ਜਾਤਿ ਘਾਇ। ਭਬਿ ਚਲੇ ਭੀਰੁ ਮ੍ਰਿਗਹਿੰ ਲਜਾਇ[6]। ਨਾਹੰ ਪਿਖਹਿੰ ਪਿਛਾਰੀ ਕਟਤਿ ਜਾਤਿ।ਕਰੇ ਜੋਰਿ ਕਿਤਿਕ,ਨਹਿੰ ਭਾਂਹਿ ਘਾਤ[7]॥੪੩॥ਸਭਿ ਸ਼ਸਤ੍ਰ ਛੀਨਿ ਦੀਨੇ ਭਜਾਇ। ਇਕਿ ਕੋਸ ਤੀਕ ਤਿਨ ਗੈਲ[8] ਜਾਇ। ਸਭਿ ਖੇਤ ਜੰਗ ਤੇ ਕਾਢਿ ਦੀਨਿ। ਹਟਿ ਆਇ ਗੁਰੂ ਢਿਗ ਢਭਹਿ ਲੀਨਿ ॥ ੪੪ ॥

---

[1]ਬੰਦੂਕਾਂ। [2]ਫੇਤੀ, ਤੇਜ਼। [3]ਵਾਰ ਕਰਨ ਲਈ। [4]ਬੜੀ (ਤਿੱਖੀ) ਧਾਰ ਵਾਲੀ। [5]ਬਹੁਤੇ ਧੜ ਤੇ ਸੀਸ ਜੁਦੇ ਜੁਦੇ ਹੋਏ ਪਏ ਹਨ। [6]ਭਦ ਕਾਇਰ (ਭੁੱਜ) ਚੱਲੇ (ਐਤਨੇ ਤੇਜ਼ ਕਿ ਜਿਨ੍ਹਾਂ ਤੋਂ) ਹਰਨ ਵੀ ਸ਼ਰਮ ਖਾਣ (ਕਿ ਅਸੀਂ ਇਤਨਾ ਨਹੀਂ ਭੱਜ ਸਕਦੇ) ਮੁਰਾਦ ਬਹੁਤ ਤੇਜ਼ ਦੌੜਨ ਤੋਂ ਹੈ। [7]ਕਈ ਕੁ ਹੱਥ ਜੋੜਦੇ ਹਨ, ਤਿਨ੍ਹਾਂ ਨੂੰ ਨਹੀਂ ਮਾਰਦੇ। [8]ਪਿੱਛੇ।

ਤਬਿ ਜੀਤਿ ਸ਼ੱਤ੍ਰ ਦੁੰਦਭਿ ਬਜਾਇ। ਗੁਰੁ ਭੇ ਪ੍ਰਸੰਨ ਸਿਖ ਹਰਖ ਪਾਇ। ਨਿਜ ਸੁਭਟ ਘਾਇ ਜੁਤਿ[1] ਲਿਯ ਉਠਾਇ। ਜੇ ਨਿਕਟਿ ਗ੍ਰਾਮ ਤਹਿੰ ਸੋ ਪੁਚਾਇ ॥੪੫॥ ਸਭਿ ਖਾਨ ਪਾਨ ਕੀ ਸਾਰ ਲੀਨਿ। ਨਰ ਸੇਵ ਕਰਨ ਪਰ ਛੋਰਿ ਦੀਨਾਰਣ ਖੇਤ ਫਤੇ ਗੁਰੁ ਏਵ ਪਾਇ। ਪੁਨ ਭਟ ਸੰਭਾਰਿ ਕੀਨਸਿ ਬਨਾਇ ॥੪੬॥ ਗੁਰੁ ਹਰਿਗੁਵਿੰਦ ਮਾਨਿੰਦ ਸਿੰਘ। ਜਸੁ .ਕਰਤਿ ਕਵੀ ਸੰਤੋਖ ਸਿੰਘ। ਰਣ ਥਾਨ ਭੀਮ ਬਹੁ ਸ਼ੋਣ ਮਾਸ। ਜਿਸ ਦੇਖਿ ਭੀਰੁ ਉਰ ਪਾਇੰ ਤ੍ਰਾਸ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪਹਲਮਿ ਰਾਸੇ 'ਸ਼੍ਰੀ ਹਰਿਗੋਬਿੰਦ ਜੰਗ ਜੀਤ' ਪ੍ਰਸੰਗ ਬਰਣਨੇ ਨਾਮ ਖੋਡਸਮੋ ਅੰਸੁ ॥ ੧੬ ॥

੧੭. [ਸ਼ਹੀਦਾਂ ਦਾ ਸਸਕਾਰ। ਝਬਾਲ ਪੁੱਜੇ]

ਦੋਹਰਾ ॥ ਭਯੋ ਦੁਪਹਿਰਾ ਲਰਤਿ ਬਹੁ ਰਾਤਿ ਜਾਮ ਤੇ ਜੰਗ। ਤੀਨ ਪਹਿਰ ਮਹਿੰ ਹਨਿ ਦਈ ਸੈਨਾ ਸਹਤ ਤੁਰੰਗ ॥ ੧ ॥ ਚੌਪਈ ॥ ਬਿਚਰੈ ਸਤਿਗੁਰੁ ਰਣ ਥਲ ਹੇਰਾ। ਸ਼ੋਣ ਮਾਸ ਤੇ ਭੀਮ ਘਨੇਰਾ। ਲੋਥਹਿੰ ਪਰ ਲੋਥੈਂ ਬਹੁ ਪਰੀ। ਸੰਹਤ ਹਯਨਿ ਥਡਿ ਸੈਨਾ ਮਰੀ ॥ ੨ ॥ ਇਤਿ ਉਤਿ ਫਿਰਿ ਸਭਿ ਦੇਖਤਿ ਭਏ। ਬਹੁਰ ਲੋਹਗੜ ਕੋ ਗੁਰ ਗਏ। ਤਹਾਂ ਸਿੱਖ ਜੇ ਮਰੇ ਨਿਹਾਰੇ। ਬਿਧੀਚੰਦ ਸੋਂ ਬਾਕ ਉਚਾਰੇ ॥੩॥ 'ਹਯ ਦਿਹੁ ਬੈਧਿ ਲੇਹੁ ਨਰ ਸੰਗਿ।ਮਰੇ ਸਿੱਖ ਭਟ ਕਰਿ ਕਰਿ ਜੰਗ। ਸਭਿਹਿਨਿ ਕੀ ਲਿਹੁ ਲੋਥ ਉਠਾਈ। ਇਕ ਥਲ ਕਰਹੁ ਮ੍ਰਿਤਕ ਸਮੁਦਾਈ'॥ ੪ ॥ ਹੁਕਮ ਪਾਇ ਬਿਧੀਏ ਤਤਕਾਲ। ਲੈ ਮਾਨਵ ਗਨ ਅਪਨੇ ਨਾਲਿ। ਜਹਿੰ ਕਹਿੰ ਤੇ ਸਿਖ ਅਪਨੇ ਭਾਲੇ। ਮਰੇ ਮਿਲੇ ਗਨ ਤੁਰਕ ਬਿਸਾਲੇ ॥ ੫ ॥ ਜਿਸ ਥਲ ਗੁਰੁ ਕੇ ਮਹਿਲ ਬਿਲੰਦ। ਤਹਿੰ ਇਕਠੀ ਕਰਿ ਲੈਥੈਂ ਬ੍ਰਿੰਦ। ਹੋਤ ਬਜ਼ਾਹ ਕੋ ਕਾਸ਼ਟ ਪਰਯੋ।ਸੋ ਸਭਿ ਲੈ ਕਰਿ ਤਿਸ ਥਲ ਧਰਯੋ ॥ ੬ ॥ ਆਪਿ ਗੁਰੂ ਬੈਠੇ ਤਿਸ ਥਾਨ । ਆਨਿ ਆਨਿ ਧਰਿ ਮ੍ਰਿਤਕ ਮਹਾਨ। ਮੋਹਨ ਸਹਤ ਗੁਪਾਲਾ ਦੋਇ। ਸਿਸਕਤਿ[2] ਪਰੇ, ਉਠਾਏ ਸੋਇ ॥ ੭ ॥ ਸਤਿਗੁਰੁ ਕੋ ਢਿਗ ਲੈ ਕਰਿ ਆਏ।ਉਠਿ ਕਰਿ ਪਿਖੇ ਰਿਦੇ ਪ੍ਰਿਯ ਭਾਏ[3]। ਪੋਂਛਤਿ ਮੁਖ ਗਹਿ ਹਾਥ ਰੁਮਾਲ। ਸਾਦਰ ਬੋਲੈ ਗੁਰੁ ਕ੍ਰਿਪਾਲ ॥ ੮ ॥ 'ਭੋ ਮੋਹਨ ਸਿੱਖ ! ਸੁਨਹੁ ਗੁਪਾਲਾ !। ਤੁਮ ਪਯਾਰੇ ਮੋ ਕਹੁ ਸਦ ਕਾਲਾ। ਮਨ ਬਾਂਛਤਿ ਥਰੁ ਜਾਚਨਿ ਕੀਜੈ। ਤੁਮ ਤੇ ਕਛੁ ਨ

[1]ਆਪਣੇ ਜ਼ਖਮੀ ਸੂਰਮੇ। [2]ਸਹਿਕਦੇ। [3]ਪਿਆਰੇ ਰਿਦੇ ਨੂੰ ਭਾਵਣ ਵਾਲੇ (ਸਿੱਖ) ਉੱਠ ਕੇ (ਸਤਿਗੁਰੂ ਜੀ ਨੇ) ਤੱਕੇ।

ਅਦੇਯ ਜਨੀਜੈ॥ ੯ ॥ਅਤਿ ਪ੍ਰਸੰਨ ਹੈ ਕਰਿ ਹਮ ਭਾਖਾ।ਬਿਨਸ਼ੰਕਾ ਪੁਰਹੁ ਅਭਿਲਾਖਾ । ਜੋ ਜਗ ਮਹਿੰ ਜੀਵਨਿ ਕੋ ਚਾਹੋ। ਰਾਜ ਸਹਤ ਲਿਹੁ ਅਨੰਦ ਉਮਾਹੋ ॥ ੧੦॥ ਅਪਰ ਪਦਾਰਥ ਜੋ ਜਗ ਮਹੀਆ। ਭੋਗਹੁ ਸਕਲ ਲੇਹੁ ਹਮ ਪਹੀਆ[1]। ਸੁਨਿ ਮੋਹਨ ਕਰ ਜੋਰਿ ਉਚਾਰਾ। 'ਮਿਲਿ ਹਮ ਦੈ ਨਿਤਿ ਕਰਤਿ ਬਿਚਾਰਾ॥੧੧॥–ਪ੍ਰਾਨ ਅੰਤਿ ਜਬਿ ਹੋਹਿੰ ਹਮਾਰੇ। ਤਬਿ ਸਤਿਗੁਰ ਨਿਜ ਨਿਕਟਿ ਨਿਹਾਰੇਂ–। ਇਹ ਨਿਤ ਹੁਤੀ ਕਾਮਨਾ ਹਮੈਂ । ਪ੍ਰਾਪਤਿ ਭਯੋ ਆਨਿ ਸੋ ਸਮੈਂ ॥੧੨॥ ਤੁਮ ਅੰਤਰਜਾਮੀ ਸਭਿ ਜਾਨਾ। ਯਾ ਤੇ ਰਣ ਮਹਿੰ ਹਤੇ ਨ ਪ੍ਰਾਨਾ। ਅਬਿ ਦਰਸ਼ਨ ਤੁਮ ਦਿਯੋ ਕ੍ਰਿਪਾਲ।ਇਸ ਤੇ ਲਾਭ ਨ ਅਪਰ ਬਿਸਾਲ ॥ ੧੩ ॥ ਜੋਗੀ ਜਤੀ ਤਪੀ ਬ੍ਰਹਮਚਾਰੀ। ਭਗਤ ਗਿਆਨੀ ਚਹਿੰ ਸੁਖ ਭਾਰੀ। ਅੰਤ ਸਮੇਂ ਦਰਸ਼ਨ ਕੋ ਚਾਹਤਿ। ਇਸ ਹਿਤ ਘਾਲਹਿੰ ਘਾਲਿ ਉਮਾਹਤਿ ॥ ੧੪॥ ਨਹਿੰ ਜਾਚਨਿ ਕੁਛ ਇੱਛਾ, ਨਾਥ !। ਹਲਤਿ ਪਲਤਿ ਮਹਿੰ ਰਾਖਹੁ ਸਾਥ।ਜਹਿੰ ਜਹਿੰ ਹੁਇ ਅਵਤਾਰ ਤੁਮਾਰਾ। ਤਹਿੰ ਤਹਿੰ ਰਾਖਹੁ ਸੰਗ ਉਦਾਰਾ॥੧੫॥ਕਛੁ ਨ ਜਾਚਨਿ ਕਰਿ ਹੌਂ ਕਬਿ-ਹੂੰ। ਰਹੌਂ ਸੰਗ, ਦੀਜੈ ਬਰੁ ਅਬਿ ਹੂੰ। ਅਪਰ ਜਿ ਮਰੈ ਸੁਭਟ ਰਣ ਮਾਂਹੁ। ਅਪਨੇ ਲੋਕ ਰਾਖਿਯਹਿ ਪਾਹੁ' ॥ ੧੬ ॥ ਸ਼੍ਰੀ ਗੁਰੂ ਸੁਨਤਿ ਬਿਸਾਲ ਪ੍ਰਸੰਨ। 'ਪਰਉਪਕਾਰੀ ਮੋਹਨ ! ਧੰਨ। ਜਿਮ ਤੈਂ ਜਾਚਨਿ ਕੀਨਸਿ ਅਬੈ। ਤਿਸੀ ਰੀਤਿ ਹੋਵਹਿਗੀ ਸਬੈ' ॥ ੧੭ ॥ ਸ਼੍ਰੀ ਹਰਿਗੋਵਿੰਦ ਅੱਗੂ ਨਿਹਾਰੇ। ਦੋਨਹੁੰ ਭਬਿ ਪਰਲੋਕ ਪਧਾਰੇ। ਧੰਨ ਮਰਣ ਤਿਨ ਕੋ ਜਗ ਭਯੋ। ਅੰਤਿ ਸਮੈਂ ਪ੍ਰਭੁ ਕੋ ਦਰਸਯੋ ॥ ੧੮ ॥ ਸਭਿਹਿਨਿ ਕੋ ਇਸ਼ਨਾਨ ਕਰਾਯੋ। ਬਸਤ੍ਰ ਨਵੀਨ ਮੰਗਾਇ ਸੁ ਪਾਯੋ। ਏਕਹੁ ਚਿਖਾ ਬਨਾਇ ਬਿਸਾਲਾ। ਗੁਰੁ ਭਾਈ ਗੁਰਮੁਖ ਸਿਖ ਜਾਲਾ ॥ ੧੯ ॥ ਈਂਧਨ ਗਨ ਕੋ ਉਪਰ ਡਾਰਾ। ਆਪਿ ਗੁਰੂ ਕਰ ਲਾਂਬੂ ਧਾਰਾ[2]। ਗਤਿ ਸਮੀਪ[3] ਸਭਿਹਿਨਿ ਕੋ ਦਈ। ਜੈ ਜੈ ਧੁਨਿ ਸਭਿ ਕੇ ਮੁਖ ਭਈ ॥ ੨੦ ॥ ਚੰਦਨ ਘ੍ਰਿੱਤਿ ਸਦਨ ਤੇ ਲਯਾਏ। ਬ੍ਰਿੰਦ ਚਿਖਾ ਪਰ ਸਗਰੋ ਪਾਏ। ਨਭ ਤੇ ਗਨ ਬਿਮਾਨ ਭਬਿ ਆਏ। ਸਾਦਰ ਗੁਰੂ ਕੋ ਸਿੱਖ ਚਢਾਏ ॥੨੧॥ ਪਹੁੰਚਾਏ ਸਤਿਗੁਰੂ ਕੇ ਲੋਕ। ਜਹਿੰ ਮਦ ਮਾਨ ਮੋਹ ਨਹਿੰ ਸ਼ੋਕ। ਜਰਾ ਮਰਣ ਕੋ ਲੇਸ਼ ਨ ਜਹਾਂ। ਪਦਵੀ ਅਚਲ ਥਿਰੇ ਚਲਿ ਤਹਾਂ॥

[1]ਸਾਡੇ ਪਾਸੋਂ। [2]ਗੁਰੂ ਜੀ ਨੇ ਆਪਣੇ ਹੱਥੀਂ ਲੰਬੂ ਲਾਇਆ। [3]ਸਾਮੀਪ ਮੁਕਤੀ।

॥੨੨॥ਸੂਰ ਸਰੀਰਨਿ ਛਾਰਿ ਕਟੀਹੈ[1]*।'ਬਡਿ ਭਟ ਲਰੇ'ਸਰਾਹ ਰਰੀ ਹੈ[2]। ਚਢਿ ਸਤਿਗੁਰੁ ਲੇ ਭਟ ਸਮਦਾਏ। ਸੁਧਾਸਰੋਵਰ ਆਇ ਨਿਰਾਏ ॥ ੨੩ ॥ ਤਖਤ ਅਕਾਲ ਬੰਦਨਾ ਕੀਨਿ। ਬਹੁਰ ਦਰਸ਼ਨੀ ਪੌਰ ਪ੍ਰਬੀਨ। ਹਰਿ ਮੰਦਿਰ ਕੇ ਆਗੇ ਖਰੇ। ਬਾਰੰਬਾਰ ਨਮੋਂ ਬਹੁ ਕਰੇ॥੨੪॥ਬਿੱਪ,ਸਾਧ,ਸਿਖ ਦੀਨ[3] ਘਨੇਰੇ। ਮਿਲੇ, ਦਿਯੋ ਤਿਨ ਦਾਨ ਬਡੇਰੇ। ਚਤਰ ਪ੍ਰਦਛਨਾ ਫਿਰ ਕਰਿ ਦਈ। ਧਰਿ ਗੁਰੁ ਧ੍ਯਾਨ ਬੰਦਨਾਂ ਕਈ ॥ ੨੫ ॥ ਨਿਕਸੇ ਵਹਿਰ ਆਨਿ ਕਰਿ ਖਰੇ। ਭਾਟ ਕਲਾਵਤਿ ਜਿਨਿ ਜਸੁ ਰਰੇ। ਧਨ ਦੇ ਤਿਨਕੋ ਹਰਖ ਵਧਾਏ। ਜਹਿਂ ਕਹਿਂ ਜਾਇ ਤਿਨਹੁ ਜਸੁ ਗਾਏ ॥ ੨੬ ॥ ਗੁਰੁ ਬਜਵਾਇਸਿ ਫਤੇ ਨਗਾਰਾ। ਭਏ ਤੁਰੰਗ ਪਰ ਪੁਨ ਅਸੁਵਾਰਾ। ਚਲੇ ਝਬਾਲ ਦਿਸ਼ਾ ਕੋ ਤਬੈ। ਮੋਦਤਿ ਰਿਦੇ, ਉਲੰਘਿ ਮਗ ਸਬੈ ॥੨੭ ॥ ਸਭਿ ਪਰਵਾਰੁ

---

[1]ਭਾਵ ਸੂਰਮਿਆਂ ਦਾ ਸਸਕਾਰ ਕੀਤਾ। [2]ਮਹਿਮਾ ਕਹੀ ਹੈ। [3]ਗਰੀਬ।

*ਗੁਰੂ ਕੇ ਮਹਿਲਾਂ ਦੇ ਨੇੜੇ ਕਿਤੇ ਸ਼ਹੀਦਾਂ ਦੇ ਇਸ ਸਸਕਾਰ ਦਾ ਟਿਕਾਣਾ ਅੱਜ ਕਲ ਨਜ਼ਰੀਂ ਨਹੀਂ ਪੈਂਦਾ, ਸ਼ਹਿਰ ਪ੍ਰੁਸ਼ ਵਸ ਜਾਣ ਕਰਕੇ ਤੇ ਕਈ ਅੰਦੋਲਨ ਹੋਣ ਕਰਕੇ ਕਦੇ ਉਹ ਟਿਕਾਣਾ ਚਸੋਂ ਵਿਚ ਸ਼ਾਮਲ ਹੋ ਗਿਆ ਜਾਪਦਾ ਹੈ, ਜਿਵੇਂ ਸੁਣਦੇ ਹਾਂ ਕਿ ਨਵੇਂ ਅਕਾਲੀ ਅੰਦੋਲਨ ਵੇਲੇ ਛੇਵੇਂ ਸਤਿਗੁਰਾਂ ਦੇ ਵਿਵਾਹ ਦਾ ਟਿਕਾਣਾ ਜੋ ਇਸੇ ਮਹੌਲੇ ਵਿਚ ਸੀ ਓਪਤਾ ਹੋ ਗਿਆ ਹੈ। ਪਰੰਤੂ ਅੰਗੀਠੇ ਦਾ ਇਕ ਟਿਕਾਣਾ ਨਹੀਂ ਹੋ ਸਕਦਾ, ਵੱਧ ਤੋਂ ਵੱਧ ਏਥੇ ਸ਼ਹਿਰ ਵਿਚ ਦੇ ਤੇ ਲੋਹਗੜ੍ਹ ਵਾਲੇ ਸ਼ਹੀਦ ਸਸਕਾਰੇ ਗਏ ਹੋਣਗੇ। ਪਰ ਇਨ ਭਰ ਜਿੱਥੇ ਜੰਗ ਮਚਿਆ ਰਿਹਾ ਤੇ ਦੁਵੱਲੀ ਮਿਨਾਂ ਮਰੀ ਉਹ ਸਥਾਨ ਕਵੀ ਜੀ ਨੇ 'ਪਹਾੜ' ਦੀ ਦਿਸ਼ਾ ਵਲ ਲਿਖਿਆ ਹੈ, ਸੋ ਕੁਛਕ ਪੱਛੋਂ ਵਲ ਝੁਕਦੀ ਪਹਾੜ ਦਿਸ਼ਾ ਵਾਲਾ ਜੰਗ ਮੈਦਾਨ ਉਥੇ ਕੁ ਵਾਰ ਸੀ ਜਿੱਥੇ ਖਾਲਸਾ ਕਾਲਜ ਹੁਣ ਹੈ। ਪਿਪਲੀ ਸਾਹਿਬ ਦਾ ਗੁਰਦੁਆਰਾ ਜੋ ਕਾਲਜ ਤੋਂ ਉਰੇ ਹੈ.ਦਿਨ ਵਾਲੇ ਜੁੱਧ ਵਿਚ ਦੂਜੇ ਸ਼ਹੀਦਾਂ ਦੇ ਸਸਕਾਰ ਦਾ ਯਾਦਗਾਰੀ ਟਿਕਾਣਾ ਜਾਪਦਾ ਹੈ, ਜਿਏ ਛੇਵੇਂ ਸਤਿਗੁਰ ਜਾਕੇ ਬੈਠਦੇ ਥੀ ਰਹੇ ਹਨ, ਪੰਜਵੇਂ ਸਤਿਗੁਰੂ ਜੀ ਥੀ ਇਥੇ ਬੈਠਿਆ ਕਰਦੇ ਸਨ। ਖਾਲਸਾ ਕਾਲਜ ਦੀ ਉਸਾਰੀ ਵੇਲੇ ਤੇ ਕਈ ਬਰਸ ਮਗਰੋਂ ਕੁਛ ਟਿੱਬੇ ਸਫਾ ਕਰਨ ਲਗਿਆਂ ਇਨਸਾਨੀ ਅਸਥੀਆਂ ਬਹੁਤ ਨਿਕਲੀਆਂ ਸਨ, ਜਿਸ ਤੋਂ ਸਿੱਛਵ ਜਾਪਦਾ ਹੈ ਕਿ ਇਹੋ ਸਾਰੀ ਜੂਹ ਮੁਖਲਸ ਖਾਂ ਦਾ ਮੈਦਾਨੇ ਜੰਗ ਸੀ। ਲਾਹੌਰ ਵਾਲੀ ਸੜਕ ਹੁਣ ਪਿਪਲੀ ਸਾਹਿਬ ਤੇ ਖਾਲਸਾ ਕਾਲਜ ਦੇ ਅੱਰੋਂ ਲੰਘਦੀ ਹੈ, ਪਰ ਤਦੋਂ ਇਹ ਸੜਕ ਇਥੋਂ ਨਹੀਂ ਸੀ ਲੰਘਦੀ, ਉਹ ਲਹੌਰੀ ਦਰਵਾਜ਼ੇ ਤੋਂ ਛਿਹਰਟੇ ਦੇ ਲਾਗ ਦੀ ਜਾਂਦੀ ਸੀ, ਇਸੇ ਕਰਕੇ ਗੁਰੂ ਜੀ ਰਾਤੋ ਰਾਤ ਉੱਤਰ ਦਿਸ਼ਾ ਬਾਰੀਂ ਸ਼ਾਹ ਰਾਹ ਤੋਂ ਉਪਰ ਵਾਰ ਮੈਦਾਨ ਦੇਖਕੇ ਜੰਗ ਲਈ ਜਾ ਡਟੇ ਸੇ ਜੋ ਨਗਰੀ ਰਣਭੂਮੀ ਨਾ ਬਣੇ, ਤੇ ਖੁਲ੍ਹੇ ਮੈਦਾਨ ਜੰਗ ਹੋਵੇ। ਵੈਰੀ ਨੂੰ ਨਗਰੋਂ ਪਰੇ ਲੈ ਜਾਣ ਦੀ ਥੀ ਇਹ ਵਿਉਂਤ ਸੀ।

ਜਿਤਨੋ ਜਿਸਿ ਥਾਨ। ਉਤਰੇ ਜਾਇ ਗੁਰੂ ਭਗਵਾਨ। ਤਤਛਿਨ ਸਭਿ ਕੋ ਆਗਯਾ ਦੀਨਿ। ਜਿਤਿਕ ਸਮਿੱਗ੍ਰੀ ਬਨਾਹਨਿ ਚੀਨਿ ॥ ੨੮ ॥ ਭਹਿੰ ਕੋ ਬਨਕ ਬੁਲਾਇ ਸੁਨਾਏ। ਲੋਨਿ ਲਾਕ ਹਿਤ. ਸਗਰੀ ਲਯਾਏ। ਸਰਬ ਪ੍ਰਕਾਰ ਅੰਨ ਗਨ ਆਨਾ। ਘ੍ਰਿੱਤ ਸਮੂਹ,ਬਹੁਤ ਮਿਸ਼ਟਾਨਾ॥ ੨੯ ॥ ਲਗੇ ਕਰਨਿ ਸਗਰੇ ਪਕਵਾਨ। ਆਨੇ ਬਹੁ ਰੇਸ਼ਮ ਕੇ ਥਾਨ। ਕਈ ਹਜ਼ਾਰਨਿ ਕੋ ਧਨ ਲੀਨਿ। ਆਨਿ ਆਨਿ ਗਨ ਬਨਕਨਿ ਦੀਨਿ ॥ ੩੦ ॥ ਜਥਾਜੋਗ ਸਾਮਿੱਗ੍ਰੀ ਤਮਾਰਿ। ਤੁਰਤ ਕਰਾਈ ਗੁਰੂ ਉਦਾਰ*। ਸੁਨੀ ਜਨੇਤ ਜਥਹਿ ਨਿਯਰਾਈ। ਪਠੇ ਮਸੰਦ ਸਿੱਖ ਅਗਵਾਈ ॥ ੩੧ ॥ ਸਕਲ ਰੀਤਿ ਕਰਿ ਲਯਾਵਤਿ ਭਏ। ਪਟਹ ਬੈਸਰੀ ਢੋਲ ਬਜਏ। ਧਨ ਬਰਖਾਵਤਿ ਆਇ ਅਗਾਰੀ। ਦੂਲਹੁ ਤਨ ਸੁੰਦਰ ਦੁਤਿ ਧਾਰੀ ॥ ੩੨ ॥ ਕਰਿ ਕੈ ਬੈਸ਼ ਰੀਤਿ ਜੋ ਸਾਰੀ। ਸਾਦਰ ਭਾਖਿ ਬਰਾਤ ਉਤਾਰੀ। ਡੇਰਾ ਕਰਿ ਸਗਰੇ ਬਿਸਰਾਮੇ। ਸਭਿ ਦੇਖਤਿ ਦੂਲਹੁ ਅਭਿਰਾਮੇ ॥ ੩੩ ॥ ਕਰਹਿੰ ਸਰਾਹਨਿ ਸਭਿ ਨਰ ਨਾਰੀ। ਸਭਿ ਸੁਸ਼ੀਲ ਗੁਨ ਗਨ ਕੋ ਧਾਰੀ।ਸੁਰਜ ਅਸਤ ਹੋਨਿ ਤੇ ਆਗੇ। ਭੋਜਨ ਪਠਨੋ, ਖਾਨ ਸੋ ਲਾਗੇ ॥ ੩੪ ॥ ਸੰਧਯਾ ਸਮੈਂ ਸੁਰਨਿ ਤਨ ਧਾਰੇ। ਗਏ ਬਰਾਤ ਸੇਵ ਕੋ ਸਾਰੇ।–ਗੁਰੂ ਸੰਗੀ ਨਰ ਸ਼ੁਮਤਿ ਮਹਾਨੇ। ਦੁਲਭ ਸਮਿੱਗ੍ਰੀ ਲਯਾਵਨਿ ਜਾਨੇ[1] ॥੩੫॥ ਸਭਿ ਸਮਾਜ ਬਿਗਰਨੋ ਰਣ ਭਏ। ਸੰਚਨਿ ਕਰੇ ਪਦਾਰਥ ਗਏ[2]–। ਇੱਤਯਾਦਿਕ ਦੇਵਨਿ ਮਨ ਜਾਨਿ। ਨਰ ਤਨ ਧਰੇ ਆਇ ਤਿਸ ਥਾਨ ॥ ੩੬ ॥ ਕੋਤਿਕ ਮੰਚ ਉਚਾਵ ਲਿਆਏ। ਗਿਲਮ ਗ਼ਾਲੀਚਾ ਫਰਸ਼ ਕਰਾਏ। ਬਾਰੇ ਝਾਰ[3] ਪ੍ਰਕਾਸ਼ ਬਿਸਾਲਾ।ਕੋ ਤ੍ਰਿਨ[4]

---

[1]ਲਿਆਵਣ ਜਾਣਾ ਹੈ (ਕਿਉਂਕਿ).....। [2]ਇਕਠੇ ਕੀਤੇ ਪਦਾਰਥ ਚਲੇ ਗਏ ਹਨ। [3]ਝਾੜ, ਫਾਨੂਸ ਬਾਲੇ। [4]ਘਾਹ (ਘੋੜਿਆਂ ਲਈ)।

*ਕਿਤਨਾ ਕਮਾਲ ਹੈ ਸਰੀਰਕ, ਮਾਨਸਕ ਤੇ ਆਤਮਕ ਬਲ ਦਾ ? ਰਾਤ ਦਾ ਉਨੀਂਦਾ, ਸਾਰੇ ਦਿਨ ਦਾ ਜੁਧ ਜੱਥਾ, ਅਕਹਿ ਸ਼ ਮ ਤੇ ਥਕਾਨ, ਪਿਆਰੇ ਸੂਰਮਿਆਂ ਦੇ ਵਿਛੋੜੇ ਕਿੰਨੀ ਭਿਆਨਕ ਕਸ਼ਟਣੀ ਵਿਚੋਂ ਨਿਕਲੇ ਹਨ, ਕਿੰਨੇ ਪਿਆਰੇ ਵੱਧ ਤੋਂ ਵੱਧ ਸਜੀਲੇ ਫਬੀਲੇ ਜੋਧੇ ਮਰੇ ਹਨ, ਕੈਸਾ ਅਸਹਿ ਵਿਜੋਗ ਹੋਇਆ ਹੈ ? ਪਰ ਦੇਖੋ ਸ਼ਾਂਤ ਰਸ ਦੇ ਪਾਲਿਕ, ਬੀਰ ਰਸ, ਰੌਦ੍ ਰਸ, ਵੀਭਤਸ ਰਸ ਦੇ ਕਮਾਲ ਹੈਂਗਾਂ ਵਿਚੋਂ ਲੀਘ ਕੇ ਬੀ ਰਤਾ ਨਹੀਂ ਥਕੇ ਤੇ ਨਾ ਹੀ ਓਦਰੇ। ਹੁਣ ਵਿਆਹ ਦਾ ਕਾਰਜ ਉਨ੍ਹਾਂ ਹੈਂਗਾਂ ਤੇ ਖੁਸ਼ੀਆਂ ਵਿਚ ਅਰੰਭ ਦਿਤਾ ਹੈ ਮਾਨੋਂ ਕੁਛ ਹੋਇਆ ਹੀ ਨਹੀਂ। ਇਹ ਬੇਪਰਵਾਹੀ, ਇਹ ਸਭ ਅਸਥਾਂ ਤੋਂ ਵਖਰਾ ਪਨ, ਸਭ ਦੇ ਵਿਚ ਤੇ ਸਭ ਤੋਂ ਉਚੇ ਰਹਿ ਕੇ ਵਿਚਰਨਾ ਅਲੂਹੀਅਤ ਤੇ ਪੂਰਨ ਆਤਮ ਸੱਤਤਾ ਦੇ ਦਿੰਨ ਹਨ।

ਆਨਤਿ ਭੇ ਤਤਕਾਲਾ ॥ ੩੭ ॥ ਕਿਨਹੂੰ ਦਾਨਾ ਆਨਿ ਬ੍ਰਤਾਯਹੁ। ਘ੍ਰਿਤ, ਮਿਸ਼ਟਾਨ, ਅੰਨ ਕੋ ਲਯਾਯਹੁ। ਪਾਨਿ ਕਰਾਇ ਕਿਤਿਕ ਸਰਦਾਈ। ਕੋ ਕੁਮਕੁਮਾ[1] ਦੇਹਿੰ ਛਿਰਕਾਈ ॥ ੩੮ ॥ ਕੇਤਿਕ ਕਰਤਿ ਬੀਜਨਾ[2] ਖਰੇ। ਸਭਿ ਸੇਵਾ ਸੰਭਾਰਨਿ ਕਰੇ। ਨਰ ਜੋਤਿਕ ਪਰਯੰਕ ਡਸਾਏ। ਸੁੰਦਰ ਆਸਤਰਨ ਸੋਂ[3] ਛਾਏ॥੩੯॥ ਰੇਸ਼ਮ ਡੋਰੈਂ ਬੰਧਨ ਕਰੀ। ਲਗੇ ਗੁੰਢ ਜਿਨ ਕੈ ਗਨ ਜ਼ਰੀ। ਮ੍ਰਿਦੁਲ ਸੇਜ ਪਰ ਸਭਿ ਬੈਠਾਏ। ਅਦਭੁਤ ਦਿਖਤਿ ਰਹੇ ਬਿਸਮਾਏ ॥ ੪੦ ॥ ਕਲਸ ਭਰੇ ਸੁੰਦਰ ਜਲ ਆਨੇ। ਗ੍ਰੀਖਮ ਰੁਤਿ ਪੀਵਨ ਬਹੁ ਠਾਨੇ। ਮਿਲੀ ਜਿਨਹੁ ਮਹਿੰ ਬਡਿ ਖੁਸ਼ਬੋਈ। ਅਜਬ ਸਮਿੱਗ੍ਰੀ ਜਾਨਤਿ ਸੋਈ ॥ ੪੧ ॥ ਗੁਰੁ ਕੇ ਪਠੇ ਗਏ ਨਰ ਜਬੈ। ਪ੍ਰਥਮ ਸੇਵ ਹੋਈ ਲਖਿ ਸਬੈ। ਨੀਕੇ ਬੂਝਨਿ ਕਰੇ ਬਰਾਤੀ। 'ਜੋ ਚਹੀਯਤਿ ਸਭਿ ਨਿਕਟਿ ਅਗਾਤੀ[4]' ॥ ੪੨ ॥ ਸਗਰੀ ਸੁਧਿ ਲੇ ਕਰਿ ਹਟਿ ਆਏ। ਸ਼੍ਰੀ ਹਰਿਗੋਵਿੰਦ ਸੰਗ ਬਤਾਏ। 'ਗਨ ਬਰਾਤ ਕੀ ਸੇਵਾ ਸਾਰੀ। ਪੁਰਿ ਕੋ ਸਿੱਖਨਿ ਕਰੀ ਸੰਭਾਰੀ ॥ ੪੩ ॥ ਜੋ ਜਿਹ ਚਹੀਯਤਿ ਸਕਲ ਪੁਚਾਈ। ਪਾਇ ਫੁਲੇਲ ਮਸਾਲ ਜਲਾਈ। ਤ੍ਰਿਣ ਆਦਿਕ ਦੁਗਨੈ ਸਭਿ ਪਾਸਿ। ਦੀਨੇ ਸਿੱਖਨਿ ਆਨਿ ਅਵਾਸ[5] ॥ ੪੪ ॥ ਸ਼ਤਿਗੁਰੁ ਕਹੋ 'ਕਹਾਂ ਸਿਖ ਇਤਨੇ?। ਸੋਵਹਿ ਸਭਿਹਿ ਬਰਾਤੀ ਜਿਤਨੇ। ਨੀਕੇ ਤੁਮ ਸਭਿ ਕੀ ਸੁਧਿ ਲੀਜੈ। ਚਹਹਿੰ ਜੁ ਵਸਤੁ, ਪੁਚਾਵਨਿ ਕੀਜੈ' ॥ ੪੫ ॥ ਪੁਨ ਸਿੱਖਨਿ ਕਰ ਜੋਰਿ ਬਖਾਨੋ 'ਮਹਾਂਰਾਜ ਸਭਿ ਪੁਛਨਿ ਠਾਨੇ। ਸਰਬ ਵਸਤੁ ਤੇ ਸਭਿ ਤ੍ਰਿਪਤਾਏ। ਪੁਰਿ ਕੈ ਨਿਕਟਿ ਗ੍ਰਾਮ ਸਿਖ ਆਏ' ॥ ੪੬ ॥ ਪੁਨਿ ਅੰਤਰਜਾਮੀ ਭਵਿ ਜਾਨੇ।— ਆਇ ਸੁਰਨਿ ਸਭਿ ਕਾਰਜ ਠਾਨੇ—ਉਤਿ ਤੇ ਹੁਇ ਨਿਚਿੰਤ ਸੁਖਦਾਈ। ਤਯਾਰੀ ਫੇਰਨਿ ਕੀ ਕਰਿਵਾਈ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੌ 'ਬਰਾਤ ਆਵਨਿ' ਪ੍ਰਸੰਗ ਬਰਨਨੰ ਨਾਮ ਸਪਤਿ ਦਸਮੋ ਅੰਸੁ ॥ ੧੭ ॥

੧੮. [ਬੀਬੀ ਵੀਰੋ ਦਾ ਵਿਆਹ]।

ਦੋਹਰਾ ॥ ਪੰਚ ਘਟੀ ਜਾਮਨਿ ਗਈ ਪੋ੍ਹਤ ਕਹੋ ਸੁਨਾਇ। 'ਮਹਾਂਰਾਜ ਬਿਲਮ ਨ ਕਰਹੁ ਲਾਵਾਂ ਦੇਹੁ ਬੁਲਾਇ' ॥ ੧ ॥ ਚੌਪਈ ॥ ਤੁਰਨਿ ਤਬਹਿ ਹਕਾਰਨਿ ਗਯੋ। ਧਰਮੇ ਸਾਥਿ ਕਹਿਤਿ ਇਮ ਭਯੋ। 'ਲੇ ਕਰਿ ਦੂਲਹੁ

[1]ਗੁਲਾਬਦਾਨੀ [ਅ:, ਕੁਮਿਕੁਮਹ=ਕੁਸ਼ਾ, ਇਸ ਤੋਂ ਹਿੰਦੀ ਗੁਲਾਬਦਾਨੀ] (ਅ) ਕੇਸਰ [ਸੰਸ:, ਕੁੰਕਮ=ਕੇਸਰ]। [2]ਪੱਖੇ। [3]ਵਿਛਾਵਨਿਆਂ ਨਾਲ। [4]ਜੋ ਚਾਹੀਦੀ ਸੀ (ਉਹ) ਸਭ ਕੱਲ ਪੁੱਜ ਗਈ ਹੈ। [5]ਸਿੱਖਾਂ ਨੇ (ਆਪਣੇ) ਘਰਾਂ ਤੋਂ ਲਿਆ ਕੇ ਦਿਤੇ ਹਨ।

ਕਰਹੁ ਅਗਾਰੇ। ਸਮਾਂ ਜਾਨਿ ਗੁਰੁ ਤੁਮੈ ਹਕਾਰੇ[1] ॥ ੨ ॥ ਸੁਨਤਿ ਸ਼ੀਘ੍ਰ ਹੀ ਹ੍ਵੈ ਕਰਿ ਤਯਾਰੀ। ਬਾਜਤਿ ਬਾਦਿਤ ਕਰੇ ਅਗਾਰੀ।ਆਤਿਸ਼ਬਾਜ਼ੀ ਛੋਰਤਿ ਭਏ। ਜਹਿੰ ਸਤਿਗੁਰੁ ਥਿਰ,ਤਹਿੰ ਚਲਿ ਗਏ ॥ ੩ ॥ ਕਰਿ ਕੁਲ ਰੀਤਿ ਬੇਦਿਕਾ ਅੰਦਰਿ*। ਬੈਠਾਰਜੋ ਦੂਲਹੁ ਬਹ ਸੁੰਦਰ। ਗਣਪਤਿ ਨੌ ਗ੍ਰੌਹ ਕੌ ਪੂਜਵਾਇ*। ਅਗਨਿ ਕਰੀ ਅਭਿਸੇਚਨ ਲਯਾਇ[1]*॥ ੪ ॥ ਦੁਰਗ ਤੁਰਕ ਕੋ ਹੁਤੋ ਸੁ ਨੇਰੇ। ਬਡੀ ਨਿਸਾ ਬੀਤੀ ਜਿਸ ਬੇਰੇ। ਚਢਜੋ ਪਾਹਰੂ ਊਚ ਅਟਾਰੀ। ਦੇਖਜੋ ਬਡੋ ਪ੍ਰਕਾਸ਼ ਅਗਾਰੀ ॥ ੫ ॥ ਝਾਰ ਮਤਾਬੀ ਜਲਤੀ ਹੇਰੇ। ਸੋਚਨਿ ਲਾਗਜੋ ਤੁਰਕ ਬਡੇਰੇ।–ਇਹ ਠਾਂ ਕੌਨ ਕੁਲਾਹਲ ਕਰੈ ?। ਬਡੋ ਪ੍ਰਕਾਸ਼, ਮਸਾਲੈਂ ਜਰੈਂ[2] ॥ ੬ ॥ ਹਿੰਦੁਨਿ ਕੋ ਗੁਰ ਉਤਰਜੋ ਆਇ। ਸੁਨੀ ਸ਼ਾਹੁ ਕੀ ਸੈਨ ਭਜਾਇ। ਲਸ਼ਕਰ ਬਡੋ ਜੰਗ ਕਰਿ ਮਾਰਾ। ਡੇਰਾ ਇਹਾਂ ਆਨਿ ਅਬਿ ਡਾਰਾ ॥ ੭ ॥ ਕਸਿ ਤੁਫੰਗ ਇਨਿ ਕੌ ਅਬਿ ਮਾਰੌਂ। ਬਿਨ ਜਾਨੇ,ਮੁਖ ਤੇ ਨ ਪੁਕਾਰੌਂ[3]। ਧਰਹਿੰ ਤ੍ਰਾਸ ਤਬਿ ਆਨ ਪਲਾਵੈਂ[4]। ਹਮਰੋ ਭੇਵ ਤਬਾਹ ਇਹ ਪਾਵੈਂ–॥ ੮ ॥ ਪ੍ਰੇਰਜੋ ਕਾਲ ਤੁਫੰਗ ਸੰਭਾਰੀ। ਸ਼ਿਸਤਿ ਬਾਂਧ ਕਰਿ[5] ਜਬਿ ਕਰ ਧਾਰੀ। ਜਹਾਂ ਗੁਰੂ ਅਰ ਨਰੁ ਸਮੁਦਾਇ। ਮਹਾਂ ਪ੍ਰਕਾਸ਼ ਹੋਤਿ ਲਖਿ ਪਾਇ ॥ ੯ ॥ ਤਹਿੰ ਕੋ ਤਾਕ ਧੁਖਾਯਹੁ† ਤੋਰਾ। ਕਰਿਕੈ ਮੁਖ ਸਤਿਗੁਰੁ ਕੀ ਓਰਾ। ਫਟੀ ਤੁਪਕ, ਬਡ ਸ਼ਬਦ ਉਠਾਯੋ। ਫੂਟਜੋ ਬਦਨ ਤੁਰਕ ਤਬਿ ਘਾਯੋ[6] ॥ ੧੦ ॥ ਤਤਛਿਨਿ ਮਰਜੋ,ਨ ਹਾਇ ਉਚਾਰੀ। ਅਪਰ

---

[1]ਜਲ ਛਿੜਕ ਕੇ ਅੱਗ ਬਾਲੀ [ਸੰਃ, ਅਭਿਸ਼ਿਚ੍=ਛਿੜਕਣਾ]। [2]ਬਲਦੀਆਂ ਹਨ। [3]ਬਿਨਾ ਖਬਰ (ਕਿਸੇ ਨੂੰ) ਕੀਤੇ, ਤੇ ਮੁਖੋਂ ਵੀ ਮੈਂ ਨਹੀਂ ਉੱਚੀ ਬੋਲਦਾ (ਤਾਂਕਿ ਰੌਲਾ ਪੈਣ ਨਾਲ ਉਨ੍ਹਾਂ ਨੂੰ ਖਬਰ ਨਾ ਹੋ ਜਾਵੇ)। [4](ਕਿਉਂਕਿ ਖਬਰ ਹੋ ਜਾਣ ਤੇ) ਡਰ ਕੇ ਹੋਰਵੇ (ਕਿਤੇ) ਨੱਸ ਜਾਣਗੇ। [5]ਨਿਸ਼ਾਨਾ ਬੰਨ੍ਹ ਕੇ। [6]ਮਾਰਿਆ ਗਿਆ।

*ਪਿੱਛੇ ਕਈ ਥਾਈਂ ਦੱਸ ਆਏ ਹਾਂ ਕਿ ਐਸੇ ਬਿਵਹਾਰ ਕਵੀ ਜੀ ਦੇ ਸਮੇਂ ਸਿਖ ਰਾਜ ਘਰਾਂ ਵਿਚ ਤੇ ਹੋਰਥੇ ਦੂਰ ਪਏ ਸਨ, ਲੌਕਿਕ ਵੈਦਿਕ ਰੀਤੀਆਂ ਦੁਸਹੇ ਸਾਹਿਬਾਂ ਸ਼ਾਫ਼ ਤਯਾਗੀਆਂ ਦੱਸੀਆਂ ਹਨ। ਤੀਸਰੇ ਸਾਹਿਬਾਂ ਅਨੰਦ ਟੋਰਿਆ, ਚੌਥੇ ਸਾਹਿਬਾਂ ਲਾਵਾਂ ਟੋਰੀਆਂ ਤੇ ਪੰਜਵੇਂ ਸਮੇਂ ਗੁਰੂ ਰੀਤੀਆਂ ਛਡ ਛਡ ਕੇ ਹੋਈਆਂ। ਪਾਤਸ਼ਾਹਾਂ ਪਾਸ ਸ਼ਕੈਤਾਂ ਹੋਈਆਂ ਤੇ ਲੋਕਾਂ ਵਿਚ ਨਿੰਦਾ ਹੋਈ ਕਿ ਗੁਰੂ ਤੇ ਸਿੱਖ ਲੌਕਿਕ ਵੈਦਿਕ ਰੀਤਾਂ ਨਹੀਂ ਕਰਦੇ, ਕਈ ਵੇਰ ਕਵੀ ਜੀ ਆਪ ਲਿਖ ਆਏ ਹਨ, ਫੇਰ ਕਦ ਨਿਸ਼ਚੇ ਹੋ ਸਕਦਾ ਹੈ ਕਿ ਲੌਕਿਕ ਵੈਦਿਕ ਰਸਮਾਂ ਸਤਿਗੁਰ ਜੀ ਨੇ ਆਪ ਕੀਤੀਆਂ ਹੋਣ ? ਵਿਸ਼ੇਸ਼ ਲਈ ਏਥੇ ਰਾਸਿ ੪ ਅੰਸੁ ੪ ਅੰਕ ੨੦ ਤੇ ੩੮ ਦੀਆਂ ਹੇਠਲੀਆਂ ਟੂਕਾਂ।

†ਪਾਃ–ਬੁਕਾਯਹੁ।

ਨ ਕਿਨਹੂੰ ਕੀਨਿ ਸੰਭਾਰੀ। ਪਰਿਯੋ ਰਹਜੋ ਪ੍ਰਭਾਤਿ ਸੁ ਜਾਨਜੋ। ਪਾਯੋ ਫਲ ਕੁਕਰਮ ਜਸ ਠਾਨਜੋ ॥੧੧॥ ਸੁਨਜੋ ਸ਼ਬਦ ਗੁਰੁ ਦਲ ਨੇ ਜਬਿ ਹੂੰ।ਸ਼ਸਤ੍ਰ ਸੰਭਾਰ ਲੀਨਿ ਭਟ ਸਭਿਹੂੰ। ਹਯਨਿ ਤਯਾਰ ਕਰਠਿ ਅਭਿਲਾਖੇ। ਗੁਰੁ ਢਿਗ ਸਿੱਖ ਤਿਨਹੁੰ ਬਚ ਭਾਖੇ ॥ ੧੨ ॥ 'ਬੈਠੇ ਕਹਾਂ ? ਬਨਹੁ ਸਾਵਧਾਨ। ਲਖੀਅਤਿ ਆਈ ਸੈਨ ਮਹਾਨ'। ਸੁਨਿ ਸ਼੍ਰੀ ਹਰਿ ਗੋਵਿੰਦ ਬਤਾਯੋ। 'ਥਿਰੇ ਰਹਹੁ ਨਹਿੰ ਕੋ ਰਿਪੁ ਆਯੋ ॥ ੧੩ ॥ ਅੰਤਰ ਦੁਰਗ ਤੁਰਕ ਮਰਿ ਰਹਜੋ। ਫਟੀ ਤੁਫੰਗ ਨ ਕਿਨਹੂੰ ਲਹਜੋ। ਗੋਦੀ ਛਪਿ ਔਚਕਿ ਲਗਿ ਮਾਰਨਿ। ਭਯੋ ਤਿਸੀ ਸਿਰ ਗ਼ਜ਼ਬ ਗੁਜਾਰਨਿ॥੧੪॥ ਐਸੋ ਸਮੋਂ ਆਇ ਤੁਮ ਜਾਨਹੁ। ਦੁਰਗ ਢਹੈ ਹਤਿ ਤੁਰਕ ਮਹਾਨਹੁ'। ਇਮ ਕਹਿ ਲਗੇ ਕਰਨਿ ਸੋ ਕਾਜ। ਫੇਰੇ ਫੇਰਨਿ ਕੇਰਿ ਸਮਾਜ ॥ ੧੫ ॥ ਦਿਜ ਆਗਯਾ ਤੇ ਕੰਨਯਾਂ ਆਨੀ। ਬੇਦੀ ਬਿਖੈ ਬਿਠਾਵਨਿ ਠਾਨੀ। ਬੈਦਿਕ ਲੌਕਿਕ ਕੀਨਸਿ ਰੀਤਿ*। ਲਾਵਾਂ ਦਈ ਮੁਦਤਿ ਸਭਿ ਚੀਤਿ॥੧੬॥ਸਗਰੋ ਕਾਜ ਸਪੂਰਨਿ ਭਯੋ।ਉਠਿ ਦੂਲਹੁ ਨਿਜ ਡੇਰੇ ਗਯੋ। ਖਾਨ ਪਾਨ ਆਦਿਕ ਸੁਧਿ ਸਾਰੀ।ਗੁਰ ਦਾਸਨਿ ਸਭਿ ਰੀਤਿ ਸੁਧਾਰੀ ॥ ੧੭ ॥ ਗੁਰ ਪ੍ਰਤਾਪ ਤੇ ਤ੍ਰਾਸ ਬਿਹੀਨੇ। ਸਕਲ ਜਥਾ ਸੁਖ ਸੁਪਤਨਿ ਕੀਨੇ। ਭਈ ਪ੍ਰਭਾਤਿ ਦਾਜ ਕੀ ਤਯਾਰੀ। ਕਹਿ ਸਭਿਗੁਰੁ ਕਰਿਵਾਇਸਿ ਸਾਰੀ ॥ ੧੮ ॥ ਹੈਮ ਬਿਭੂਖਨ ਮੁਕਤਾ ਹਾਰਿ[1]। ਜੇ ਦਮੋਦਰੀ ਰਖੇ ਸੁਧਾਰਿ। ਦਿਏ ਪਟੰਬਰ ਅਰੁ ਪਸ਼ਮੰਬਰ। ਸੁੰਦਰ ਅਧਿਕ ਜ਼ਰੀ ਕੇ ਅੰਬਰ ॥ ੧੯ ॥ ਬਲੀ ਤੁਰੰਗ ਦਾਜ ਮਹਿੰ ਦੀਨੇ। ਨੀਕੀ ਰੀਤਿ ਬਿਸਰਜਨਿ ਕੀਨੇ। ਧਰਮਾ,ਸੁਤ,ਜੁਗ,ਜੋਰੇ ਹਾਥ[2]। ਨਮੋ ਕਰੀ ਪਗ ਪੰਕਜ ਨਾਥ ॥ ੨੦ ॥ ਦੂਲਹੁ ਕੇ ਸਿਰ ਪਰ ਕਰ ਫੇਰਾ। ਸ਼ਕਤਿਵਾਨਿ ਗੁਰ ਕੀਨਿ ਬਡੇਰਾ। ਪੁਨ ਦਮੋਦਰੀ ਪਾਇਨ ਪਰਜੋ। ਆਸ਼ਿਖ ਬਾਕ ਬਿਲੋਕਿ ਉਚਰਜੋ ॥੨੧॥ ਮਰਵਾਹੀ ਸੁ ਨਾਨਕੀ ਸਾਥ। ਮਿਲਿ ਕਰਿ ਪਗ ਪਰ ਟੇਕਜੋ ਮਾਥ। ਸਭਿਨਿ ਦਈ ਆਸ਼ਿਖ ਮਨ ਭਾਈ। ਅਪਰ ਪ੍ਵਾਰ ਮਿਲਜੋ ਸੁਖ ਪਾਈ॥ ੨੨ ॥ ਸ਼੍ਰੀ ਗੁਰ ਕਹਿ ਅਨਵਾਧਹੁ ਡੋਰਾ। ਮੁਕਤਾ ਕੀ ਝਾਲਰ ਚਹੁੰ ਓਰਾ। ਚਾਮੀਕਰ ਕੇ ਨਗ ਬਹੁ ਜਰੇ। ਆਨਿ ਗੁਰੁ ਕੇ ਹਾਜ਼ਰ ਕਰੇ ॥ ੨੩ ॥ ਮਿਲਿ ਦਮੋਦਰੀ ਭਨੁਜਾ ਸੰਗ। ਬਹਜੋ ਬਿਲੋਚਨ ਨੀਰ ਉਮੰਗ। ਸਭਿ ਪਰਵਾਰ

[1]ਸੋਨੇ ਦੇ ਗਹਿਣੇ ਤੇ ਮੋਤੀਆਂ ਦੇ ਹਾਰ। [2]ਧਰਮਾਂ ਤੇ ਧਰਮੇ ਦਾ ਪੁੱਤ੍ਰ ਦੋਹਾਂ ਨੇ ਹੀ ਹੱਥ ਜੋੜੇ।

*ਦੇਖੋ ਰਾਸਿ ੪ ਅੰਸੂ ੪ ਅੰਕ ੨੦ ਦੀ ਹੇਠਲੀ ਟੂਕ।

ਮਿਲਨੋ ਕਰਿ ਪਯਾਰਿ। ਆਸ੍ਵਾਸਨਿ[1] ਜੁਤਿ ਸੀਖ ਉਚਾਰਿ ॥ ੨੪ ॥ ਬਹੁਰ ਪਿਤਾ ਢਿਗ ਬੀਰੋ ਗਈ। ਮਿਲੀ ਰੁਦਨ ਠਾਨਤਿ ਬਹੁ ਭਈ। ਨਰ ਅਨੁਹਾਰ ਸੁਤਾ ਕੋ ਹੇਰਾ। ਗੁਰੂ ਬਿਲੋਚਨ ਤੇ ਜਲ ਗੇਰਾ॥੨੫॥ ਕਰਤਿ ਪਯਾਰ ਡੋਰੇ ਬੈਠਾਈ। ਲਿਯੋ ਕਹਾਰਨਿ ਕੰਧ ਉਠਾਈ।ਸਭਿ ਬਰਾਤ ਕੇ ਨਰ ਤਬਿ ਆਏ। ਸ਼੍ਰੀ ਗੁਰ ਪਾਇਨ ਸੀਸ ਝੁਕਾਏ ॥੨੬॥ ਸਾਦਰ ਸਰਬ ਬਿਸਰਜਨਿ ਕਰੋ।ਗਮਨੋ ਤਬਹਿ ਮੋਦ ਉਰ ਭਰੋ।ਡੋਰੇ ਪਰ ਬਹੁ ਧਨ ਬਰਖਾਯਹੁ।ਧਰਮੇ ਮਹਾਂ ਅਨੰਦ ਉਰ ਪਾਯਹੁ ॥੨੭॥ ਇਮ ਕਰਿ ਬਜਾਹੁ ਸੁਤਾ ਕੋ ਤਬੈ। ਥਿਰੇ ਗੁਰੂ ਬੈਠੇ ਸਿਖ ਸਬੈ। ਬਿਧੀਚੰਦ ਇਮ ਬਾਕ ਬਖਾਨਾ। 'ਭਯੋ ਪੁਨੀਤ ਮਹਾਂ ਇਹ ਥਾਨਾ॥੨੮॥ਰਚਯੋ ਬਜਾਹ ਕਿਤ[2],ਭਯੋ ਸੁ ਇਹਾਂ।ਕੌਨ ਲਖਹਿ ਤੁਮਰੀ ਗਤਿ ਮਹਾਂ'। ਸੁਨਿ ਗੁਰ ਕਹਯੋ'ਸਮਾਂ ਜਬਿ ਆਇ। ਇਹਾਂ ਥਾਨ ਹਮਰੋ ਬਨਿ ਜਾਇ॥ ੨੯ ॥ ਪੂਜਹਿਂ ਸਿੱਖ ਸੰਤ ਸਿਰ ਨਯਾਵੈਂ। ਮਨ ਬਾਂਛਤਿ ਫਲ ਗ੍ਰਿਹਸਤੀ ਪਾਵੈਂ। ਜੇਸ਼ਠ ਕੀ ਛਬੀਸਵੀਂ ਮਾਂਹਿ। ਦਰਸਹਿਂ ਆਇ,ਅਧਿਕ ਫਲ ਪਾਂਹਿ* ॥ ੩੦ ॥ ਸੰਮਤ ਸੋਰਹ ਸਹਿਸ ਉਨਾਸੀ[3]। ਸੁਤਾ ਬਯਾਹ ਕਿਯ ਗੁਰ ਅਬਿਨਾਸੀ। ਸਭਿ ਕਾਰਜ ਕਰਿ ਇਸੀ ਪ੍ਰਕਾਰ। ਥਿਰੇ ਕੁਛਕ ਜੁਤਿ ਨਿਜ ਪਰਿਵਾਰ ॥੩੧ ॥ ਵਸਤੁ ਸੰਭਾਰਿ ਸਰਬ ਤਿਸ ਥਾਨ। ਨਿਜ ਨਿਜ ਕਾਰ ਭਏ ਸਵਧਾਨ। ਸੁਭਟ ਸਨੱਧ ਬੱਧ ਥਿਰ ਰਹੇ। ਪੁਨਹ ਅਰੂਢਨਿ ਕੋ ਚਿਤ ਚਹੇ ॥ ੩੨ ॥ ਸਨੰਦਨ ਡੋਰੇ ਸਭਿ ਕਰਿ ਤਯਾਰ। ਸਭਿ ਪਰਿਵਾਰ ਭਏ ਅਸੁਵਾਰ। ਅਪਨੇ ਤੇ ਆਗੇ ਕਰਿ ਤੋਰੇ। ਤਾਰਨਤਰਨ ਸੁ ਤੀਰਥ ਓਰੇ ॥ ੩੩ ॥ ਪੰਚਹੁ ਸਾਹਿਬਜ਼ਾਦੇ ਸੰਗਿ। ਤੀਨਹੁ ਗੁਰ ਮਹਿਲਾ ਮਨ ਭੰਗ[4] ।–ਸੁਖ ਸੋਂ ਬਸਤਿ ਆਪਨੇ ਧਾਮ। ਆਏ ਤਯਾਗ ਸਮਾਜ ਤਮਾਮ ॥ ੩੪ ॥ ਥੋਰੀ ਬਾਤਿ ਬਾਜ਼ ਕੀ ਕਹਾਂ। ਕੀਨਿ ਬਿਗਾਰਨਿ ਕਾਰਜ ਮਹਾਂ। ਕੋ ਕਹਿ ਸਾਕਹਿ ਤਿਨਹੁ ਅਗਾਰੀ। ਤੁਰਨਿ ਸਫਲਹਿ ਗਿਰਾ ਉਚਾਰੀ ॥ ੩੫ ॥ ਮੋਰਨਿ ਕਰੇ ਹੇਤੁ ਪਕਵਾਨਾਂ।'ਤੁਰਕ ਖਾਹਿੰਗੇ' ਸ੍ਰਾਪ ਬਖਾਨ।ਨਿਜ

---

[1]ਦਿਲਾਸੇ। [2]ਰਚਿਆ ਕਿਥੇ ਸੀ ਤੇ.....। [3]ਸੰਮਤ ੧੬੭੯। [4]ਉਦਾਸ।

*ਬਬਾਲ ਵਿਖੇ ਇਸ ਵਿਆਹ ਦੀ ਯਾਦਗਾਰ ਵਿਚ ਹੁਣ ਤਕ ਹਰ ਸਾਲ ਜੇਠ ਮੇਲ ਹੁੰਦਾ ਤੇ ਸੰਗਤਾਂ ਇਕੱਠ ਹੁੰਦੀਆਂ ਹਨ। ਹੁਣ ਤਕ ਲਾਵਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਉੱਚੇ ਰਾਗੀ ਪੜ੍ਹਦੇ ਹਨ, ਜੋ ਵਿਆਹ ਦੇ ਤਦੋਂ ਗੁਰਮਤਿ ਅਨੁਸਾਰ ਹੋਣ ਦੀ ਇਕ ਦਲੀਲ ਹੈ।

ਨੁਕਸਾਨ ਨ ਜਾਨਾ ਨੈਕ। ਸੁਤਾ ਬਜਾਹ ਮਹਿੰ ਬਿਘਨ ਅਨੇਕ ॥ ੩੬ ॥ ਸਜਾਨੀ ਸਾਸ ਰੁਤੀ ਇਸ ਕਾਲ। ਇਨ ਬਾਤਨਿ ਕੋ ਲੇਤਿ ਸੰਭਾਲਿ। ਤਉ ਭਈ ਸੁਖ, ਜੰਗ ਮਝਾਰੇ। ਜਿਯਤਿ ਬਚੇ ਸਨਬੰਧੀ ਸਾਰੇ–॥੩੭॥ ਇੱਤਯਾਦਿਕ ਬਹੁ ਰਿਦੇ ਬਿਚਾਰਤਿ। ਮਿਲਤਿ ਆਪੁ ਮਹਿੰ ਬੈਠਿ ਉਚਾਰਤਿ।ਚਿੰਤ ਪਰਾਇਨ ਸਭਿ ਪਰਵਾਰੂ। ਸਿਮਰਤਿ ਸਦਨ ਅਨੰਦ ਉਦਾਰੂ ॥ ੩੮ ॥ –ਬਿਘਨ ਅਚਾਨਕ ਆਪ ਉਠਾਯਹੁ। 'ਬਿਗਰਹਿ ਕਾਰਜ' ਨਹਿੰ ਮਨ ਆਯਹੁ–।ਸਤਿਗੁਰੁ ਬਹੁਰ ਭਏ ਅਸੁਵਾਰਾ । ਬਜਸੋ ਜੀਤ ਕੋ ਮਹਿਦ ਨਗਾਰਾ ॥ ੩੯ ॥ ਸਭਟ ਸਨੱਧ ਬੱਧ ਹੁਇ ਚਰੇ। ਸਨੈ ਸਨੈ ਕਰਿ ਮਾਰਗ ਪਰੇ। ਹੁਤੋ ਨਿਕਟਿ ਹੀ ਤਾਰਨ ਤਰਨ।ਪਹੁੰਚੇ ਗੁਰੂ ਸੁ ਕਾਰਨ ਕਰਨ॥੪੦॥ ਤੀਰਥ ਕੀ ਪੂਰਬ ਦਿਸ਼ਿ ਮਾਂਹਿ। ਕਰਸੋ ਸਿਵਰ ਪਿਖਿ ਸ਼ੁਭ ਥਲ ਜਾਂਹਿ। ਸਭਿ ਸੂਰਨਿ ਕੀਨਿਸਿ ਬਿਸਰਾਮੂ। ਮੱਜਨ ਕਰਸੋ ਤਾਲ ਅਭਿਰਾਮੂ ॥੪੧॥ ਬਹੁ ਗ੍ਰੀਖਮ ਕੀ ਤਪਤ ਮਿਟਾਈ। ਤਟ ਪਰ ਬੈਠਿ ਸੁ ਗਏ ਗੁਸਾਈਂ ।ਸ਼੍ਰੀ ਅਰਜਨ ਕੋ ਤੀਰਥ ਮਹਾਂ। ਮਹਿਮਾਂ ਸਹਤ ਬਿਲੋਕਸੋ ਤਹਾਂ ॥੪੨॥ ਕਹਸੋ ਮਹਾਤਮ ਸਿੱਖਜਨ ਸਾਥ। 'ਸੁਨਹੁ, ਜੁ ਮੱਜਹਿ, ਫਲ ਕੀ ਗਾਥ। ਰੋਗ ਬਡੇ ਆਦਿਕ ਕੋ ਖੋਵੈ। ਪਾਪਨਿ ਮਲ ਬਹੁ ਜਨਮਨਿ ਧੋਵੈ॥ ੪੩ ॥ ਤ੍ਰਿਯਾ ਅਪੁੱਤ੍ਰਾ ਮੱਜਹਿ ਦਰਸ[1] । ਪਾਇ ਪੁੱਤ੍ਰ ਕੋ ਧਾਰਹਿ ਹਰਸ਼[2]। ਅਪਰ ਕਾਮਨਾ ਧਾਰਿ ਨਹਾਵੈ।ਸ਼ਰਧਾ ਧਰੈ ਸੁ ਫਲ ਹੀ ਪਾਵੈ ॥੪੪॥ ਹੁਇ ਇਸ ਕੋ ਪਰਤਾਪ ਬਡੇਰਾ।ਲਾਗਹਿ ਮੇਲਾ ਦਰਸ[1] ਘਨੇਰਾ । ਬੈਠੇ ਤਹਿੰ ਭਾ ਕੇਤਿਕ ਕਾਲ। ਭੋਜਨ ਤਯਾਰ ਸ਼ੀਘ੍ਰ ਕੇ ਨਾਲਿ ॥ ੪੫ ॥ ਆਪਿ ਅਚਸੋ ਅਰੁ ਸਭਿ ਕੋ ਦਯੋ। ਬਿਸਰਾਮੇ ਸ਼੍ਰਮ ਤਨ ਤੇ ਗਯੋ। ਢਰੇ ਦੁਪਹਿਰੇ ਸਮਾਂ ਲਖਾਈ[3]। ਕਹਿ ਸਤਿਗੁਰੁ ਤਯਾਰੀ ਕਰਿਵਾਈ ॥੪੬॥ 'ਅਬਿ ਨਹਿੰ ਘਾਮ[4] ਹੋਇ ਹੈ ਘਨ[5]। ਮਗ ਮਹਿੰ ਚਲਹੁ ਅਨੰਦ ਕੇ ਸਨੋ'। ਬਜਵਾਇਸਿ ਤਬਿ ਕੂਚ ਨਗਾਰਾ । ਗੋਇੰਦਵਾਲ ਚਲਨਿ ਨਿਰਧਾਰਾ॥੪੭॥ਗੁਰ ਅਰਜਨ ਕੇ ਥਲ ਕਰਿ ਨਮੋ। ਚਢੇ ਤੁਰੰਗ ਗੁਰੂ ਤਿਹ ਸਮੋ। ਆਗੇ ਕਰਿ ਡੇਰੇ ਅਰੁ ਸਕੰਦਨ। ਗਮਨੇ ਮਾਰਗ ਸ਼ੱਤ੍ਰੁ ਨਿਕੰਦਨ ॥ ੪੮ ॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮਿ ਰਾਸੋ 'ਸ੍ਰੀ ਗੁਰੂ ਸੁਤਾ ਬਜਾਹ ਕੋ' ਪ੍ਰਸੰਗ ਵਰਨਨੰ ਨਾਮ ਅਸ਼ਟਦਸਮੋ ਅੰਸੂ ॥੧੮ ॥

---

[1]ਅਮੋਸਿਆ ਨੂੰ [ਸ਼ਿਸ:, ਦਰੁਸ਼]। [2]ਅਨੰਦ। [3]ਸਮਾਂ ਜਾਣਕੇ। [4]ਧੁੱਪ। [5]ਬਹੁਤ।

੧੯. [ਸ਼ਾਹ ਜਹਾਨ ਨੂੰ ਮੁਖ਼ਲਸ ਖਾਂ ਦੇ ਜੰਗ ਦੀ ਹਾਰ ਦੀ ਖ਼ਬਰ]।

ਦੋਹਰਾ ॥ ਇਤਿ ਸ਼੍ਰੀ ਹਰਿ ਗੋਵਿੰਦ ਜੀ ਗਮਨੇ ਗੋਇੰਦਵਾਲ। ਉਤ ਲਵ-ਪਰਿ ਕੀ ਕਛ ਕਥਾ ਸਨੀਯਹਿ ਜਸ ਭਾ ਹਾਲ ॥ ੧ ॥ ਚੌਪਈ ॥ ਜੇਤਿਕ ਬਚੇ ਭਗੌਲ ਪਲਾਏ। ਕਿਸੂ ਗ੍ਰਾਮ ਬਸਿ ਭੋਰ ਸਿਧਾਏ। ਸ਼ਾਹਜਹਾਂ ਕੇ ਪਹੁੰਚੇ ਪਾਸਿ। ਪਿਖਨੋ ਜੁੱਧ ਜਿਨ ਕੇ ਬਛਿ ਤ੍ਰਾਸ ॥ ੨ ॥ ਰਣ ਕੀ ਸਗਰੀ ਸੁਧਿ ਪਹੁੰਚਾਈ। 'ਜੇ ਸਰਦਾਰ ਪਠੇ ਸਮੁਦਾਈ। ਮੁਗ਼ਲਸਖਾਂ ਸਮੇਤ ਸਭਿ ਮਾਰੇ। ਨਹੀਂ ਬਚੇ ਗੁਰੁ ਤੇ ਸਭਿ ਹਾਰੇ' ॥ ੩ ॥ ਸ਼ਾਹਜਹਾਂ ਸੁਨਿ ਕੈ ਬਿਸਮਾਨਜੋ।'ਏਤੋ ਲਸ਼ਕਰ ਕਿਸਬਿਧਿ ਹਾਨਜੋ?'।ਰਣਕੋ ਹੇਰਤਿ ਜੇ ਭਜਿ ਆਏ। ਸੁਨਿਬੇ ਹਿਤ ਸੋ ਨਿਕਟਿ ਬੁਲਾਏ ॥ ੪॥ ਜਾਇ ਸਲਾਮ ਸ਼ਾਹੁ ਸੋਂ ਕੀਨਿ। ਬੂਝਨਿ ਹਿਤ ਬੋਲਨੋ ਲਖਿ ਦੀਨਿ। 'ਭਯੋ ਜੰਗ ਕਿਮ ਸਭਿ ਹੀ ਮਾਰੇ ?। ਕਰਨੋ ਕਪਟ ਕੁਛ ਨਹਿੰ ਸੰਭਾਰੇ[1] ?॥੫॥ਕੈ ਗੁਰ ਢਿਗ ਲਸ਼ਕਰ ਭਟ ਭਾਰੇ?। ਹਤੇ ਅਲਪ ਜਿਸਤੇ[2] ਤੁਮਹਾਰੇ?'।ਸੁਨਿ ਭਗੌਲ ਗਨ ਕਹਨੋ ਬਨਾਇ। 'ਕਛੁ ਖੁਦਾਇ ਗਤਿ ਲਖੀ ਨ ਜਾਇ ॥ ੬॥ ਹਮ ਤੇ ਦਸ ਗੁਨ ਤਿਹ ਦਲ ਥੋਰਾ। ਛਲ ਭੀ ਨਹੀਂ ਭਯੋ ਤਿਸ ਠੌਰਾ। ਹਮ ਛਲ ਸੋਂ ਨਿਸ ਮਹਿੰ ਚਲਿ ਗਏ।ਪੁਰਿ ਤੇ ਦੂਰੇ*ਊਚਿ ਥਲ ਅਏ॥ ੭॥ ਤਹਾਂ ਪਰੀ ਇਕ ਤੋਪ ਨਿਹਾਰੀ। ਲਕਰਾ ਖੁਦਨੋ ਤਾਂਹਿ ਭਰਿ ਮਾਰੀ। ਬੀਸਿਕ ਭਟ ਤਹਿੰ ਲਰੇ ਬਡੇਰੇ। ਲਸ਼ਕਰ ਕੇ ਨਰ ਹਤੇ ਘਨੇਰੇ ॥੮॥ ਲੇਨਿ ਤੋਪ ਹਿਤ ਮੁਗ਼ਲਸਖਾਨ। ਕਰਿ ਹੋਲਾ ਪਾਯੋ ਘਮਸਾਨ। ਘੇਰਿ ਸਬੈ ਕ੍ਰਿਪਾਨ ਸੋਂ ਮਾਰੇ। ਦੇਖਿ ਤੋਪ ਸਭਿ ਅਚਰਜ ਧਾਰੇ ॥ ੯॥ ਗੁਰੁ ਮੰਦਿਰ ਮਹਿੰ ਜਾਇ ਪ੍ਰਵੇਸ਼ੇ। ਧਨ ਭੂਖਨ ਲੈ ਗਏ ਅਸ਼ੇਸ਼ੇ। ਜਾਮ ਨਿਸਾ ਜਬਿ ਚੈਦ ਚਰ੍ਹਯੋ ਹੈ। ਗੁਰ ਲੈ ਕਰਿ ਦਲ ਆਨਿ ਲਰਯੋ ਹੈ ॥੧੦॥ ਭਈ ਤੁਫੈਗਨਿ ਕੀ ਬਹੁ ਮਾਰ। ਗੁਰ ਕੇ ਤੀਰ ਚਲੇ ਤਿਸ ਬਾਰ। ਚਤੁਰੰਗਲਿ[3] ਚੌਰੇ ਬਛਿ ਤੀਖਨ।ਖਪਰੇਖਰੇ[4] ਪੁਲਾਦੀ ਭੀਖਨ॥੧੧॥ ਤੀਨਿ ਕਿ ਚਾਰ ਪਾਂਚ ਕੇ ਪਾਰ। ਪਰੈਂ, ਇਤਨ ਕੇ ਪ੍ਰਾਨ ਬਿਦਾਰਿ।ਅਰੁ ਗੁਲਕਨਿ ਕੋ ਗਿਰਨੋ ਜੋਈ।ਦਲ ਥੋਰੋ ਬਰਖਾ ਬਛਿ ਹੋਈ ॥ ੧੨ ॥ ਨਭ ਤੇ ਓਰਨਿ ਕੀ ਸਮ ਪਰੈਂ। ਲਸ਼ਕਰ ਸੁਭਟ ਹਜ਼ਾਰੋਂ ਮਰੈਂ। ਇਤਿ ਕੀ ਚਲਹਿੰ ਲਗਹਿੰ ਤਿਨ ਥੋਰੀ। ਕੋ ਜਾਨੈ ਜਾਤੀ ਕਿਸ ਓਰੀ[5]॥੧੩॥ ਆਧਿਕ[6] ਲਸ਼ਕਰ ਤੁਪਕਨਿ ਮਾਰਾ। ਬਹੁਰ ਮਿਲੇ ਨਿਕਸੀ

[1]ਕੁਛ ਛਲ ਕੀਤਾ ਹੈ (ਜਿਸ ਨੂੰ ਮੋਰੀ ਸੋਨਾ) ਸੰਭਾਲ ਨਹੀਂ ਸਕੀ ? [2](ਤੇ ਤੁਸੀਂ) ਥੋੜੇ ਸਾਓ ਜਿਸ ਕਰਕੇ। [3]ਚਾਰ ਉਂਗਲ। [4]ਤਿੱਖੇ। [5]ਜਾਂਦੀਆਂ ਕਿੱਧਰ ਸਨ। [6]ਅੱਧਾ ਕੁ। *ਪਾ:—ਉਠੇ।

ਕਰਵਾਰਾ[1]। ਮੁਗ਼ਲ ਖਾਨ ਕੀ[2] ਗਨ ਸ਼ਮਸ਼ੇਰ। ਟੂਟਿ ਪਰੀ ਕਿਤਨੀ ਤਿਸ ਬੇਰਿ॥੧੪॥ਗੁਰ ਕੇ ਭਟ ਕਨਾ ਲੋਕ ਗਵਾਰ[3]।ਨਹਿੰ ਜਾਨਹਿ ਬਿੱਦ੍ਯਾ ਹਥਿਆਰ। ਅਨਿਕ ਜਾਤਿ ਕੋ ਕਰਿ ਇਕ ਠਾਇ। ਦਲ ਕੋ ਕਰਿ ਲੀਨੋ ਸਮੁਦਾਇ ॥੧੫॥ ਤਬਿ ਖੜਗਨਿ ਕੀ ਮਾਰ ਮਚਾਈ। ਸੈਨਾਂ ਕਤਲ ਕਰੀ ਜਿਮ ਭਾਈ। ਪਰਨੋ ਅਪੁਠੋ ਲੋਹ ਹਮਾਰੋ। ਕਰੈ ਪ੍ਰਹਾਰਨ ਰਿਪੁ ਕੋ ਮਾਰੋ ॥੧੬॥ ਗਜ਼ਬ ਤਮਾਚਾ ਅਜਬ ਗੁਜ਼ਾਰਾ[4]। ਇਸ ਬਿਧਿ ਰਾਵਰਿ ਲਸ਼ਕਰ ਮਾਰਾ। ਮੁਗਲਸਖਾਨ ਆਨਿ ਗੁਰੁ ਹਨਨੋ[5]। ਭਯੋ ਕੋਪ ਹਜ਼ਰਤ ਜਬਿ ਸੁਨਨੋ ॥੧੭॥–ਇਸ ਬਿਧਿ ਜੋ ਗੁਰੁ ਕਰਹਿ ਢਿਠਾਈ[6]। ਸਗਰੇ ਦੇਸ਼ ਫਤੂਰ ਉਠਾਈ। ਬੰਧਹਿੰ ਕੈ ਮਾਰਹਿੰ ਨਹਿੰ ਜਾਵਦ। ਦੇਸ਼ ਰੁ ਹਮ ਕੋ ਸ਼ਾਂਤਿ ਨ ਤਾਵਦ–॥ ੧੮ ॥ ਗਨ ਉਮਰਾਵ ਸਮੀਪ ਬੁਲਾਏ। ਜਿਨ ਮਹਿੰ ਮੁਖਿ ਵਜ਼ੀਰ ਖਾਂ, ਆਏ। ਜਹਾਂਗੀਰ ਕੇ ਨਿਕਟਿ ਰਹੈਤਾ। ਮਾਨਹਿੰ ਹਜ਼ਰਤ, ਜਥਾ ਕਹੈਤਾ ॥੧੯॥ ਬੋਲਨੋ ਸ਼ਾਹੁ ਸਭਿਨਿ ਕੇ ਸੰਗ। 'ਸੁਨਨੋ ਹੋਇ[7] ਤੁਮ ਗੁਰੁ ਪ੍ਰਸੰਗ। ਮਹਾਂ ਸ਼ੱਤ੍ਰੁ ਸਮ ਕੀਨੀ ਥਾਤ। ਸੈਨਾ ਪਠੀ ਭਈ ਸਭਿ ਘਾਤ ॥ ੨੦ ॥ ਅਬਿ ਗਮਨਹੁ ਉਮਰਾਵ ਘਨੇਰੇ। ਤੋਪ ਜਮੂਰੇ ਲੇਹੁ ਬਡੇਰੇ। ਗਹਿ ਆਨਹੁ ਕੈ ਕਰਹੁ ਸੰਘਾਰ। ਹੋਹਿ ਤਿਦਾਰਕ ਕਰਿਬੇ ਰਾਰ[8] ॥੨੧॥ ਲਿਯੋ ਬਾਜ਼ ਸੋ ਦਿਯੋ ਨ ਕੋਈ। ਅਰਨੋ ਲਰਨੋ ਲਸ਼ਕਰ ਸੰਗ ਸੋਈ[9]। ਸਭਿ ਉਮਰਾਵਨਿ ਕਹਨੋ ਸੁਨਾਇ। 'ਜਨੋਂ ਰਾਵਰ ਕੀ ਹੋਇ ਰਜ਼ਾਇ' ॥ ੨੨ ॥ ਸੁਨਤਿ ਵਜ਼ੀਰ ਖਾਨ ਕਰ ਜੋਰੇ। 'ਤੁਮਰੇ ਬਾਜ਼ ਨਹੀਂ ਕਿਤ ਥੋਰੇ। ਅਨਿਕ ਵਲਾਇਤ ਤੇ ਚਲਿ ਆਵੈਂ। ਲਿਹੁ ਮੰਗਾਇ ਜੋਤਿਕ ਮਨ ਭਾਵੈਂ ॥੨੩॥ ਪਿਤਾ ਆਪ ਕੇ ਢਿਗ ਗੁਰ ਗਏ। ਕਿੰਚੁ ਬੋਗ, ਮੈਂ ਲਜਾਵਤਿ ਭਏ। ਚੰਦੂ ਦਿਵਾਨ ਉਪਾਇ ਬਨਾਇ। ਦੁਰਗ ਗ੍ਵਾਲਿਯਰ ਦਿਏ ਪੁਚਾਇ॥੨੪॥ ਚਾਲੀ ਦਿਵਸ ਬੀਤਿ ਗੇ ਜਬਿਹੂੰ। ਨਿਸ ਮਹਿੰ ਸ਼ੇਰ ਆਇ ਦ੍ਵੈ ਤਬਿਹੂੰ। ਹਜ਼ਰਤ ਕੀ ਛਾਤੀ ਧਰਿ ਪਾਂਇਛਰ ਕਰਿ ਸਤਿਗੁਰੁ ਕੋ ਚਿਤ ਲਜਾਇ ॥ ੨੫ ॥ ਦੋਨਹੂੰ ਹਾਥਨਿ ਗਹੇ ਰੁਮਾਲ। ਗੁਰੁ ਹਟਾਵੈਂ ਬਲ ਕੇ ਨਾਲ। ਪੁਨ ਅਵਾਜ਼ ਕੋ ਸੁਨਿ ਹੈ ਐਸੇ।–ਗੁਰੁ ਹਕਾਰਹੁ ਜੈਸੇ ਕੈਸੇ–॥ ੨੬ ॥ ਹੋਤਿ

[1]ਤਲਵਾਰਾਂ। [2]ਮੁਗਲਾਂ ਤੇ ਪਠਾਣਾਂ ਦੀਆਂ। [3]ਗੁਰੂ ਜੀ ਦੇ ਸੂਰਮੇ ਕੀ (ਸਨ) ? ਗਵਾਰ ਲੋਕ (ਸਨ)। [4]ਅਚਰਜ ਫੁਰਤੀ ਦੇ ਹੱਲੇ ਨੇ ਕਹਿਰ ਕਰ ਦਿਤਾ। [ਫਾ:, ਤੁਮਾਂਚਾ=ਧੱਪਾ। (ਅ) ਫੁਰਤੀ ਦਾ ਹੱਲਾ। (ਏ) ਤੁ:, ਤਬੰਚਹ=ਪਿਸਤੌਲ ਵਰਗਾ ਹੱਥਯਾਰ]। [5]ਹੱਠ। [6]ਹੋਵੇਗਾ। [7]ਲੜਾਈ ਕਰਨ ਦੀ ਸਜ਼ਾ ਮਿਲੇ । [ਅ:, ਤਦਾਰਕ=ਪ੍ਰਬੰਧ, ਇਲਾਜ, ਦੰਡ, ਸਜ਼ਾ]।

ਪ੍ਰਾਤ ਕੇ ਮੋਹਿ ਬੁਲਾਯੋ। ਨਿਸ ਪ੍ਰਸੰਗ ਕੋ ਸਰਬ ਸੁਨਾਯੋ। ਲੈਨਿ ਹੇਤਿ ਜਬਿ ਮੋਹਿ ਪਠਾਵਾ। ਦਾਰੁਨ ਸ਼ੇਰ ਨ ਫੇਰ ਦਿਖਾਵਾ[1] ॥ ੨੭ ॥ ਤਿਨਿ ਕੇ ਕਹੇ ਬਵੈਜਾ ਰਾਜੇ। ਛੋਰਿ ਦਿਏ ਅਪਨੇ ਸੁਖ ਕਾਜੇ। ਨਿਕਟਿ ਬੁਲਾਇ ਅਧਿਕ ਸਨਮਾਨੇ। ਜਬਰ ਜਵਾਹਰ ਅਰਪਨਿ ਠਾਨੇ॥੨੮॥ਤਿਨ ਕੇ ਕਹੇ ਚੰਦੁ ਗਹਿਵਾਯੋ। ਪਿਤਾ ਬੈਰ ਤੇ ਗੁਰ ਮਰਿਵਾਯੋ। ਕਰਾਮਾਤ ਕੋ ਧਨੀ ਬਡੇਰੇ। ਕਰੈਂ ਥਾਕ,ਤੇ ਹਤਹਿੰ ਘਨੇਰੇ॥੨੯॥ਸੰਗ ਰਖੇ ਅਪਨੇ ਚਿਰਕਾਲ। ਨਿਜ ਸੈਨਾਂ ਦੇ ਕਰਿ ਸੰਗਿ ਨਾਲ[2]। ਕਰਤਿ ਰਹੋ ਸਭਿ ਰੀਤਿ ਅਦਾਇਥ। ਪਿਖਿ ਕਰਿ ਪ੍ਰੇਮ, ਰਹੇ ਸੰਗ ਸਾਹਿਬ ॥ ੩੦ ॥ ਸੋ ਤੁਮ ਜਾਨਤਿ ਹੋ ਸਭਿ ਭਾਂਤਿ। ਕਹਾਂ ਸੁਨਾਵੋਂ ਮੈਂ ਕਰਿ ਬਾਤਿ। ਰਾਵਰ ਕੇ ਸਰੀਰ ਕੀ ਖ਼ੈਰ।ਚਹੈਂ ਸਦਾ, ਨ ਕਰਹੁ ਗੁਰ ਬੈਰ ॥ ੩੧ ॥ ਅਜ਼ਮਤਿ ਜੁਤਿ ਸ਼੍ਰੀ ਨਾਨਕ ਗਾਦੀ। ਕਰੈ ਸੇਵ ਬਨੀਯਤਿ ਅਹਿਲਾਦੀ। ਬਿਗਰਨਿ ਤੇ ਪਾਇ ਨ ਕੱਲਮਾਨ। ਇਹ ਤੋ ਸਾਰੇ ਬਿਦਤਿ ਜਹਾਨ ॥ ੩੨ ॥ ਮੀਆਂਮੀਰ ਪੀਰ ਗੰਭੀਰ। ਮਾਨਹਿ ਤੁਰਕਾਨੋ ਲਖਿ ਧੀਰ। ਤਿਨਹੁੰ ਅਦਾਇਥ ਕੇਤਿਕ ਰਾਖਾ। ਤੁਮ ਪੁਛਾ, ਗੁਰੁ ਜਸ ਅਤਿ ਭਾਖਾ॥੩੩॥ਗੁਰ ਖ਼ੁਦਾਇ ਕੇ ਰੂਪ ਬਤਾਏ। ਸਕਲ ਪੀਰ ਜਿਹ ਨਿਸ ਦਿਨ ਧਯਾਏ। ਜੋ ਰਿਸ ਕਰਿ ਸ਼੍ਰੀ ਹਰਿਗੋਵਿੰਦ। ਕਹਿੰ ਕੁਵਾਕ, ਬਨਿ ਸ਼ੱਤ੍ਰੁ ਮਨਿੰਦ ॥ ੩੪ ॥ ਪੁਨ ਉਪਾਇ ਨਹਿੰ ਬਨਿ ਹੈ ਕੋਈ। ਮਿਟ ਹੈ ਨਹੀਂ, ਸਫੈਲ ਸੋ ਹੋਈ। ਕੁਸ਼ਲ ਸਰੀਰ ਆਪ ਕੀ ਚਹੀ। ਯਾਂਤੇ ਮੈਂ ਤੁਮ ਸੋਂ ਇਮ ਕਹੀ ॥ ੩੫ ॥ ਆਗੈ ਮਾਲਿਕ ਆਪ ਬਿਚਾਰੋ। ਅਪਨੀ ਭਲੀ ਬੁਰੀ ਨਿਰਧਾਰੋ।ਅਰੁ ਮੈਂ ਸੁਨਸੋ ਸੁ ਕਿਨਹੁੰ ਉਚਾਰੇ।–ਸ਼੍ਰੀਅੰਮ੍ਰਿਤਸਰ ਛੋਰਿ ਸਿਧਾਰੇ–॥ ੩੬ ॥ ਚਢਿ ਲਸ਼ਕਰ ਕਿਤ ਜਾਇ ਪਿਛਾਰੀ[3]। ਰੌਰਾ ਪਰਹਿ ਮੁਲਖ ਮਹਿੰ ਭਾਰੀ। ਲਰਨਿ ਬਿਖੈ ਅਨਗਨ ਹੈਂ ਦੋਸ਼। ਮਮ ਮਤਿ ਸੁਨਹੁ ਤਜਾਗ ਦਿਹੁ ਰੋਸ[4] ॥ ੩੭ ॥ ਸ਼ਾਹਜਹਾਂ ਸੁਨਿ ਰਿਦੇ ਬਿਚਾਰੀ।– ਉਚਰਹਿ ਸਾਚ ਭਲੇ ਨਿਰਧਾਰੀ। ਤਨ ਕੀ ਕੁਸ਼ਲ ਸਰਬ ਤੇ ਨੀਕੇ। ਦੁਖ ਬਿਹੀਨ ਹੁਇ ਚਹਿਵਤਿ ਜੀ ਕੇ[5]–॥ ੩੮ ॥ ਤਜਨੋ ਕ੍ਰੋਧ, ਕਹਿ [6]ਪਰਹਿ ਨ ਦੁੰਦ[7]। ਸੁਖ ਸੋਂ ਬਾਸਹਿ ਮੁਲਖ ਬਿਲੰਦ। ਕਹਾਂ ਬਾਜ਼ ਕੀ ਬਾਤ ਸੁ ਥੋਰੀ। ਜ ਗੁਰ ਲਰਹਿੰ ਨ, ਤੌ ਹਮ ਛੋਰੀ[8] ॥ ੩੯ ॥ ਸੁਨਿ ਕੈ ਕਿੰਚਬੋਗ ਤਬਿ

[1]ਫੇਰ ਨਹੀਂ ਦਿੱਸੇ। [2]ਫੇਰ ਆਪਣੀ ਸੈਨਾ ਵੀ ਨਾਲ ਦੇਕੇ। ਨਾਲ=ਨਾਲੇ, ਫਿਰ। [3]ਜੋ ਕਿਤੇ ਪਿੱਛੇ ਚਲਾ ਜਾਏਗਾ। [4](ਹਰ ਕੋਈ) ਸੁਖੀ ਜੀਉਣਾ ਚਾਹੁੰਦਾ ਹੈ। [5]ਫਸਾਦ। [6](ਲੜਾਈ ਦਾ ਖਿਆਲ) ਛੱਡ ਦਿਤਾ।

ਕਹਜੋ। 'ਗੁਰ ਸੁਭਾਵ ਮੈਂ ਨੀਕੇ ਲਹਜੋ। ਦੇਸ਼ ਨਗਰ ਕੋ ਕੁਛ ਨਹਿੰਕਹੈਂ। ਅਰਹਿ ਸੈਨ ਤੌ ਰਣ ਹਠਿ ਗਹੈਂ॥ ੪੦॥ ਨਹੀਂ ਫਤੂਰ ਮੁਲਖ ਮੈਂ ਕਰੈਂ। ਸਭਿ ਕੀ ਰੱਛਨਾ ਪਰ ਹਿਤ ਧਰੈਂ'। ਕਹੈ ਸ਼ਾਹੁ 'ਦਿਹੁ ਆਛੀ ਬਾਤਿ। ਨਹਿੰ ਦਲ ਪਠਹਿੰ, ਹੋਹਿੰ ਨਰ ਘਾਤਿ॥ ੪੧॥ ਸ਼੍ਰੀ ਅੰਮ੍ਰਿਤਸਰ ਬਸੈ ਨ ਸੋਈ। ਗਮਨੈ ਦੂਰ, ਬਿਗਾਰ ਨ ਕੋਈ'। ਇਮ ਕਹਿ ਉਰ ਤੇ ਬਾਤਿ ਬਿਸਾਰੀ। ਕਰੀ ਮਕੂਫ ਚਢਨਿ ਕੀ ਤਯਾਰੀ[1]॥ ੪੨॥ ਇਸ ਪ੍ਰਕਾਰ ਲਵਪੁਰਿ ਮਹਿੰ ਸ਼ਾਂਤੀ। ਹੋਤਿ ਭਈ ਸੁਨਿ ਕੈ ਸਭਿ ਭ੍ਰਾਂਤੀ। ਅਬਿ ਸਤਿਗੁਰ ਕੀ ਕਥਾ ਸੁਨੀਜੈ। ਜਨਮ ਸਫਲ ਸ੍ਰੋਤਾ ਕਰਿ ਲੀਜੈ॥ ੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮਿ ਰਾਸਿ 'ਸ਼ਾਹਜਹਾਂ ਰੋਸ ਨਿਵਾਰਣ' ਪ੍ਰਸੰਗ ਬਰਨਨੰ ਨਾਮ ਏਕੋਨ ਬਿੰਸਤੀ ਅੰਸੂ॥ ੧੯॥

੨੦. [ਗੁਰੂ ਜੀ ਗੋਇੰਦਵਾਲ ਪਹੁੰਚੇ]।

ਦੋਹਰਾ॥ ਸ਼੍ਰੀ ਗੁਰ ਹਰਿਗੋਵਿੰਦ ਜੀ ਉਲੰਘੇ ਪੰਥ ਅਸ਼ੇਖ। ਪਹੁੰਚੇ ਗੋਇੰਦ ਵਾਲ ਭਏ ਚਤੁਰ ਘਟੀ ਦਿਨ ਸ਼ੇਖ[2]॥੧॥ ਚੌਪਈ॥ ਪੁਰਿ ਮਹਿੰ ਸੁਧਿ ਹੋਈ ਤਤਕਾਲਾ। 'ਮੁਗ਼ਲ ਮਾਰਿ ਗੁਰ ਸੁਭਟ ਬਿਸਾਲਾ। ਰਣ ਕਰਿ ਤੁਰਕ ਸੈਬੂਹ ਸੰਘਾਰੇ। ਜਿਯਤਿ ਬਚੇ ਜੇ ਭਾਜਿ ਸਿਧਾਰੇ॥੨॥ ਇਸ ਥਲ, ਜੁਤਿ ਕੁਟੈਬ ਗੁਰੁ ਆਏ। ਜਿਨ ਕੇ ਸੰਗ ਸੁਭਟ ਸਮੁਦਾਏ'। ਭਜਿ ਭਜਿ ਨਿਜਿ ਨਿਜਿ ਕਾਜ ਸਿਧਾਏ। ਕਹਿ 'ਗੁਰ ਦਰਸਹਿੰ' ਦੌਰਤਿ ਆਏ॥੩॥ਲੈ ਕਰਿ ਮੇਵਾ ਗਨ ਪਕਵਾਨ। ਆਇ ਮਿਲੇ ਸਤਿਗੁਰੁ ਭਗਵਾਨ। ਧਰਿ ਪ੍ਰਸਾਦਿ ਕੋ ਬੰਦਨ ਕੀਨਿ। ਹਾਥ ਜੋਰਿ ਸਿਖ ਭਏ ਅਧੀਨ॥੪॥ਕ੍ਰਿਪਾ ਦ੍ਰਿਸ਼ਟਿ ਤੇ ਸਰਬ ਨਿਹਾਰੇ। ਕੁਸ਼ਲ ਪ੍ਰਸ਼ਨ ਸਭਿ ਸੰਗ ਉਚਾਰੇ। ਆਸ੍ਵਾਸਨਿ[3] ਕਰਿ ਸਾਚ ਲਏ ਹੈਂ। ਪ੍ਰਥਮ ਬਾਵਲੀ ਨਿਕਟਿ ਗਏ ਹੈਂ॥ ੫॥ ਬੰਦਨ ਕੀਨਿ ਅਗਾਰੀ ਥਿਰੇ। ਡੇਰਾ ਸਕਲ ਵਹਿਰ ਹੀ ਕਰੇ। ਬੈਠਿ ਤਹਾਂ ਗੁਰੁ ਸਿੱਖਨ ਪਠਾਯੋ। ਸਭਿ ਕੁਟੈਬ ਕੋ ਨਿਕਟਿ ਬੁਲਾਯੋ॥ ੬॥ 'ਪੰਚਹੁੰ ਸਾਹਿਬਜ਼ਾਦੇ ਆਨੋ। ਕਹਹੁ ਜਾਇ–ਬਾਪੀ ਇਸ਼ਨਾਨੋ–'। ਧਾਇ ਸਿੱਖ ਡੇਰੇ ਮਹਿੰ ਆਯਹੁ।ਸਭਿ ਸੋਂ ਸਤਿਗੁਰੁ ਹੁਕਮ ਸੁਨਾਯਹੁ॥੭॥ਸੁਨਿ ਸਭਿ ਗਏ ਕਰਨਿ ਇਸ਼ਨਾਨ। ਮਰਵਾਹੀ ਦਮੋਦਰੀ ਜਾਨਿ। ਅਪਰ ਨਾਨਕੀ ਤੀਨਹੁੰ ਆਈ। ਸ਼ਰਧਾ ਧਰਿ, ਕਰਿ ਨਮੋ, ਨਹਾਈ॥੮॥ ਸ਼੍ਰੀ ਗੁਰਦਿੱਤਾ ਆਦਿਕ ਨੰਦ। ਕਰੇ ਸ਼ਨਾਨ ਬਿਲੋਕਿ ਅਨੰਦ। ਸ਼੍ਰੀ ਹਰਿਗੋਵਿੰਦ ਮੱਜਨ ਕੀਨਾ।

[1]ਚੜ੍ਹਾਈ ਕਰਨ ਦੀ ਤਿਆਰੀ ਹਟਾ ਦਿੱਤੀ। [2]ਛਾਕੀ ਸੀ। [3]ਪਿਆਰ ਦੇਕੇ [ਸੰਸਃ, ਅਸ੍ਵਾਸਨ= ਦਿਲਾਸਾ]।

ਬੈਠੇ ਸੰਗਤਿ ਸਹਤ ਪ੍ਰਬੀਨਾ ॥ ੯ ॥ ਸ਼੍ਰੀ ਗੁਰੁ ਅਮਰ ਅੰਸ ਮਿਲਿ ਆਏ। ਭਾਂਤਿ ਭਾਂਤਿ ਪਕਵਾਨ ਸੁ ਲਯਾਏ। ਜਥਾ ਜੋਗ ਮਿਲਿ ਸਭਿ ਕੋ ਸਾਥ। ਕੁਸ਼ਲ ਪ੍ਰਸ਼ਨ ਸੁਨਿ ਕਰਿ ਕਹਿ ਨਾਥ ॥੧੦॥ ਪੁਨ ਤਤਛਿਨ ਉਠਿ ਗੁਰੁ ਸਿਧਾਰੇ।ਜਹਿੰ ਰਹਿੰ[1] ਸ਼੍ਰੀ ਗੁਰ ਅਮਰ ਚੁਬਾਰੇ।ਸਨੈ ਸਨੈ ਪੁਰਿ ਅੰਤਰ ਗਏ। ਦਰਸ਼ਨ ਜਾਇ ਕਰਤਿ ਭਬਿ ਭਏ ॥ ੧੧ ॥ ਕਰਿ ਬੰਦਨ ਰਜ ਮਸਤਕ ਲਾਈ। ਧਰਨੋ ਧਯਾਨ ਗੁਰ ਬਿਨੈ ਅਲਾਈ। ਹਟੇ ਗੁਰੁ ਨਿਵੇਸ ਕੋ ਆਏ। ਬੈਠੇ ਬਡੋ ਦਿਵਾਨ ਲਗਾਏ ॥ ੧੨ ॥ ਸਿਖ ਸੰਗਤਿ ਸਗਰੇ ਚਲਿ ਆਇ। ਦਰਸ਼ਨ ਕਰਿ ਬੈਠੇ ਸਮੁਦਾਇ। ਨੰਦ ਮੋਹਰੀ ਨਾਮ 'ਅਨੰਦ[2]'। ਤਿਹ ਨੰਦਨ 'ਸੁੰਦਰ[3]' ਮਤਿਵੰਦ ॥੧੩॥ ਜਿਸ ਨੋ ਸੱਦ ਬਨਾਇ ਬਖਾਨਾ। ਗੁਰੁ ਗ੍ਰੰਥ ਮਹਿੰ ਲਿਖਿਬੋ ਠਾਨਾ। ਆਗੇ ਧਰਿ ਪ੍ਰਸਾਦਿ ਤਿਹ ਸਮੋਂ। ਹਰਖਤਿ ਮਿਲਨੋ ਕਰਤਿ ਭਾ ਨਮੋਂ॥੧੪॥ਆਦਰ ਅਧਿਕ ਕਰਨੋ ਤਿਸ ਕੇਰਾ। ਕਰਿ ਉਰ ਪ੍ਰੇਮ ਦਰਸ ਗੁਰ ਹੇਰਾ। ਬੈਠਿ ਨਿਕਟਿ ਕੇਤਿਕ ਚਿਰ ਪਾਛੇ।ਹਾਥ ਜੋਰਿ ਬੋਲਨੋ ਬਚ ਆਛੇ॥੧੫॥ 'ਪੰਚਹੁੰ ਪਾਤਿਸ਼ਾਹੁ ਗੁਰ ਪੂਰੇ। ਸ਼ਾਂਤਿ ਬ੍ਰਿਤੀ ਜਿਨ ਕੀ ਨਿਤ ਰੂਰੇ। ਤੈਸੋ ਸਿੱਖਨ ਕੋ ਉਪਦੇਸ਼। ਦੇਤਿ ਸਦਾ ਅਰੁ ਕਟਤਿ ਕਲੇਸ਼ ॥ ੧੬ ॥ ਰੀਤਿ ਆਪ ਨੇ ਅਪਰ ਚਲਾਈ। ਧਾਰੇ ਸ਼ਸਤ੍ਰ ਅੰਗ ਸਮੁਦਾਈ। ਕਾਰਜ ਕਰੇ ਕਲੇਸ਼ਨਿ ਕੇਰੇ। ਤੁਰਕਨਿ ਸੋਂ ਸੰਗ੍ਰਾਮ ਘਨੇਰੇ॥ ੧੭ ॥ ਹਮ ਨੇ ਸੁਨਨੋ ਸ਼ਾਹ ਦਲ ਭਾਰੋ। ਕਰਿ ਸੰਘਰ ਕੋ ਸਭਿਹੂੰ ਮਾਰੋ। ਬਜਾਹੁ ਸੋਜ ਆਦਿਕ ਘਰ ਸਾਰਾ। ਲੁਟਨੋ ਤੁਰਕ ਗਨ ਕੀਨਿ ਉਜਾਰਾ ॥੧੮॥ ਰੀਤਿ ਪਾਛਲੀ ਰਾਵਰ ਤਜਾਗੀ। ਸ਼ਸਤ੍ਰ ਹਯਨਿ ਕੇ ਭੇ ਅਨੁਰਾਗੀ'। ਸੁਨਿ ਸੁੰਦਰ ਤੇ ਹਰਿਗੋਵਿੰਦ। ਬੋਲੇ ਕਰੁਨਾ ਕਰਤਿ ਬਿਲੰਦ ॥ ੧੯ ॥ 'ਕਰਤਾ ਪੁਰਖ ਅਕਾਲ ਕ੍ਰਿਪਾਲ। ਕਰਹਿੰ ਸੁ ਹਮ ਤਿਨ ਆਗਨਾ ਨਾਲਿ। ਜਿਮ ਰਜਾਇ ਤਿਮ ਹੀ ਬਨਿ ਆਵੈ।ਤੁਰਕਨਿ ਬ੍ਰਿੰਦ ਬਿਨਾਸ਼ਨਿ ਭਾਵੈ ॥੨੦॥ ਭਏ ਨਿਚਿੰਤ ਪਾਪ ਕੋ ਲਾਗੇ। ਛਿਤਿ ਪਰ ਭਾਰ, ਗਈ ਪ੍ਰਭੁ ਆਗੇ। ਅਬਿ ਹਮ ਸਨੈ ਸਨੈ ਸਭਿ ਰਾਜ। ਕਰਹਿੰ ਬਿਨਾਸ਼ਨ ਸਕਲ ਸਮਾਜ ॥੨੧॥ ਨਿਜ ਸਿੱਖਨ ਕੋ ਸਗਰੋ ਦੈਹੈਂ। ਚਲਹਿੰ ਕੁਚਾਲ ਤੁਰਕ ਸਭਿ ਛੈਹੈਂ। ਇਸ ਹਿਤ ਹਮ ਨੇ ਆਯੁਧ ਧਾਰੇ। ਪ੍ਰਥਮ ਭਯੋ ਰਣ ਰਿਪੁ ਗਨ ਮਾਰੇ' ॥ ੨੨ ॥ ਸੁਨਿ ਸੁੰਦਰ ਪੁਨ ਬੰਦਨ ਕੀਨਿ। ਧਰਨੋ ਹਾਥ ਸਿਰ

[1]ਜਿਥੇ ਰਹਿੰਦੇ ਹੁੰਦੇ ਸਨ। [2]ਮੋਹਰੀ ਜੀ ਦਾ ਪੁੱਤ੍ਰ ਅਨੰਦ ਜੀ। [3]ਤਿਸ(ਅਨੰਦ ਜੀ)ਦੇ ਪੁੱਤ੍ਰ ਸੁੰਦਰ ਜੀ।

ਗੁਰੂ ਪ੍ਰਬੀਨ। ਸਤਿਗੁਰ ਬਡੇ ਅਮਰ ਜੀ ਹੋਏ। ਬਹੁ ਸਿੱਖਨਿ ਮਨ ਮੋਹ ਬਿਗੋਏ[1] ॥ ੨੩ ॥ ਤਿਨ ਸੁਤ ਕੋ ਪੋਤੇ ਤੁਮ ਅਹੋ। ਬਡੇ ਥਾਨ ਮਹਿੰ ਸ਼ੋਭਾ ਲਹੋ'। ਇਤਨੈ ਮਹਿੰ ਸੁੰਦਰ ਕੀ ਮਾਤਾ। ਆਈ ਪ੍ਰੇਮ ਧਰੇ ਮਨ ਰਾਤਾ[2] ॥ ੨੪ ॥ ਸੰਗ ਅਹੈ ਸੁੰਦਰ ਕੀ ਦਾਰਾ।ਤ੍ਰਿਯ ਗਨ ਅਪਰ ਦਰਸ ਹਿਤ ਧਾਰਾ। ਆਇ ਵਾਰਨੋ ਗੁਰ ਪਰ ਕੀਨਾ। ਬੈਠਿ ਬੈਦਿ ਕਰ ਕਹਨੋ ਪ੍ਰਬੀਨਾ ॥੨੫॥ 'ਅੰਤਰ ਚਲਹੁ ਨਿਕੇਤ ਹਮਾਰੇ। ਸੁਖ ਸੋਂ ਨਿਸਾ ਬਸਹੁ ਹਿਤ ਧਾਰੇ। ਹਮਰੇ ਸਦਨ ਆਪਨੇ ਜਾਨਹੁ। ਬਿਨ ਸੰਸੈ ਬਸਿਬੋ ਤੁਮ ਠਾਨਹੁ' ॥ ੨੬ ॥ ਗੁਰੂ ਕਹਨੋ 'ਐਸੋ ਹੀ ਅਹੈ। ਤਉ ਸੈਨ ਮੇਰੇ ਸੰਗ ਅਹੈ। ਸਭਿ ਕੋ ਭਜਿ ਕਿਮ ਜਾਵਨਿ ਬਨੈ। ਕ੍ਰਿਪਾ ਤੁਮਾਰੀ ਨਿਤ ਸੁਖ ਸਨੈ' ॥ ੨੭ ॥ ਸੁਨਿ ਬੋਲੀ 'ਜੋ ਤੁਮ ਥਿਰ ਥੀਜੈ। ਸਭਿ ਕੁਟੰਬ ਕੋ ਆਇਸੁ ਦੀਜੈ। ਸਾਹਿਬਜ਼ਾਦੇ ਪੰਚਹੁ ਚਲੈਂ। ਤੀਨਿ ਮਾਤ ਤਿਨ ਕੀ ਸਭਿ ਮਿਲੈਂ ॥ ੨੮ ॥ ਸੁਖ ਸੋਂ ਬਸਹਿੰ ਨਿਸਾ ਘਰ ਮਾਂਹੀ। ਬਾਲਿਕ ਅਹੈਂ ਵਹਿਰ ਰਹਿੰ ਨਾਂਹੀ'। ਹੇਰਿ ਪ੍ਰੇਮ ਕੋ ਸਤਿਗੁਰ ਭਾਖਾ। 'ਲੈ ਕਰਿ ਜਾਹੁ ਜਿ ਅਸ ਅਭਿਲਾਖਾ' ॥ ੨੯ ॥ ਸੁਨਿ ਆਇਸੁ ਕੋ ਤਤਛਿਨ ਗਈ। ਗੁਰ ਕੁਟੰਬ ਕੋ ਦੇਖਤਿ ਭਈ। ਜਥਾ ਜੋਗ ਮਿਲਿ ਕੈ ਸਭਿ ਸਾਥਿ। ਪੁਨ ਭਾਖੀ ਆਇਸੁ ਗੁਰ ਨਾਥ ॥ ੩੦ ॥ ਲੈ ਸਭਿ ਕੋ ਨਿਜ ਸੰਗ ਸਿਧਾਰੀ। ਇਕ ਦਮੋਦਰੀ ਗੁਰੂ ਕੀ ਨਾਰੀ। ਮਰਵਾਹੀ ਸੁ ਨਾਨਕੀ ਤੀਨਿ। ਪੁੱਤ੍ਰਨਿ ਜੁਤਿ ਅਪਨੇ ਸੰਗ ਲੀਨਿ ॥ ੩੧ ॥ ਸੁੰਦਰ ਮੰਦਿਰ ਬਿਖੈ ਉਤਾਰੇ। ਆਸਤਰਨ ਪਰਯੰਕ ਸੁਧਾਰੇ। ਸਾਦਰ ਸਰਬ ਬਿਠਾਵਨਿ ਕੀਨਿ। ਦਾਸੀ ਸੰਗ ਮੰਚ ਤਿਨ ਦੀਨਿ ॥ ੩੨॥ ਭੋਜਨ ਮਧੁਰ ਸਹਿਤ[3] ਕਰਿਵਾਏ। ਕਰਿ ਸਨਮਾਨ ਸਭਿਨਿ ਅਚਵਾਏ। ਭ੍ਰਿਪਤਿ ਹੋਇ ਕੀਨਿਸਿ ਬਿਸਰਾਮੂ। ਥਿਰੇ ਪ੍ਰਯੰਕਨਿ ਪਰ ਸ਼ੁਭ ਧਾਮੂ ॥ ੩੩ ॥ ਬਾਤਿ ਸੁਧਾਸਰ ਬੂਝਨਿ ਲਾਗੀ। ਅਪਰ ਬਜ਼ਾਹ ਹਿਤ ਮਨ ਅਨੁਰਾਗੀ[4]। 'ਕਹਾਂ ਭਯੋ ਜਬਿ ਕਾਜ ਰਚਾਯੋ ?। ਹਮ ਕੋ ਪੂਰਬ ਨਹੀਂ ਬੁਲਾਯੋ ॥ ੩੪ ॥ ਅਪਰ ਮੇਲ ਭੀ ਕੋਇ ਨ ਭਯੋ। ਬਹੁਰੋ ਬਿਘਨ ਜੁੱਧ ਕੋ ਭਯੋ। ਦਿਯੇ ਅਪਰ ਥਲ ਆਨਿ ਸੁ ਫੇਰੇ। ਸੁਨਿ ਹਮ ਸਭਿ ਕੋ ਚਿੰਤ ਘਨੇਰੇ ॥ ੩੫ ॥ ਆਗੇ ਸਦਾ ਹਕਾਰਤਿ ਰਹੋ। ਅਬਿ ਕੇ ਬਜ਼ਾਹ ਕਨੋਂ ਨ ਹਮ ਚਹੇ ?'। ਸੁਨਿ ਦਮੋਦਰੀ ਦੀਰਘ ਸ੍ਵਾਸ।

---

[1]ਨਾਸ਼ ਕੀਤੇ। [2]ਪ੍ਰੇਮ ਧਾਰ ਕੇ ਆਈ (ਜਿਸਦਾ) ਮਨ (ਨਾਮ ਵਿਚ) ਰੱਤਾ ਹੋਯਾ ਸੀ। [3]ਮਿੱਠੇ (ਖਾਣਿਆਂ) ਸਮੇਤ (ਅ) ਪ੍ਰੇਮ ਨਾਲ। [4]ਫੇਰ ਵਿਆਹ ਦੀਆਂ ਗੱਲਾਂ (ਪੁੱਛਣ) ਲਈ ਪ੍ਰੇਮੀ ਹੋਈ।

ਕਹਨਿ ਲਗੀ ਬਿਰਥਾ[1] ਤਿਨ ਪਾਸ॥ ੩੬॥ 'ਬਡੇ ਪੁਰਖ ਕਿਸ ਕੇ ਕੁਛ ਨਾਂਹੀ[2]। ਬਰਤਹਿੰ ਜਿਮ ਭਾਵਤਿ ਮਨ ਮਾਂਹੀ। ਲਾਭੁ ਰੁ ਤੋਟਾ ਸਮ ਹੀ ਜਾਨੈਂ। ਨਹਿੰ ਪਰਵਾਰ ਮੋਹ ਕੋ ਠਾਨੈਂ ॥ ੩੭ ॥ ਪੂਰਬ ਸਤਿਗੁਰ ਜੋਤਿਕ ਭਏ। ਐਸੀ ਰੀਤਿ ਬਰਤਿ ਸਭਿ ਗਏ। ਸਨਬੰਧਨਿ ਕੋ ਕਹੁ ਨ ਮਾਨੈ। ਨਿਜ ਸਥਾਨ ਸੇਵਕ ਹੀ ਠਾਨੈ ॥ ੩੮ ॥ ਸਿੱਖਨਿ ਹਿਤ ਪਕਵਾਨ ਮੰਗਾਵਾ। ਨਹਿੰ ਮੈਂ ਦੀਨੋ ਸ੍ਰਾਪ ਅਲਾਵਾ।–ਖਾਹਿ ਮਲੇਛਨਿ ਸੈਨ ਅਹਾਰਾ–। ਘਰ ਉਜਰਹਿ ਕੁਛ ਨਹੀਂ ਬਿਚਾਰਾ॥੩੯॥ਭੂਤ ਭਵਿੱਖਤ ਗਤੀ ਸਭਿ ਜਾਨੈ। ਜਾਂਤੇ ਨਹੀ ਹਕਾਰਨਿ ਠਾਨੈ।ਪਰਹਿੰ ਬਜਾਹ ਮੈਂ ਬਿਘਨ ਬਿਸਾਲਹਿੰ।ਹੁਇ ਹੈ ਇਮ ਕੁਟੰਬ ਕੋ ਹਾਲਹਿ ॥੪੦॥ ਸ਼੍ਰੀ ਨਾਨਕ ਦੇ ਹਾਥ ਬਚਾਏ। ਕੁਸ਼ਲ ਸਹਤ ਇਕ ਤਨ ਨਿਕਸਾਏ[3]। ਮੈਂ ਜਬਿ ਕਹਯੋ ਬੁਲਾਵਨਿ ਤੁਮੈ। ਭੂਸ਼ਨਿ ਹੋਇ ਰਹੈ ਤਿਹ ਸਮੈ ॥੪੧॥ ਤੁਰਕਨਿ ਚਮੂੰ ਅਰਧਿ ਨਿਸ ਆਈ। ਸਿੱਖਨ ਬਿਚਾਰਨਿ[4] ਕੀਨਿ ਲਰਾਈ। ਤ੍ਰਾਸ ਬਿਸਾਲ ਭਯੋ ਤਿਸ ਰਾਤਿ। ਹੇ ਅਲਿ! ਕਹਾਂ ਕਹੌਂ ਸੋ ਬਾਤਿ ॥ ੪੨ ॥ ਹਮਹਿ ਨਿਕਾਸਿ ਝਬਾਲ ਪੁਚਾਏ। ਆਪ ਲਰੇ ਹਤਿ ਰਿਪੁ ਸਮੁਦਾਏ। ਭੀਨੋ ਪਹਿਰ ਤੁਪਕ ਤਰਵਾਰਿ। ਦੁਹਿ ਦਿਸ਼ਿ ਤੇ ਭਟ ਮਰੇ ਸੁ ਮਾਰਿ[5] ॥ ੪੩ ॥ ਕਈ ਹਜ਼ਾਰ ਤੁਰਕ ਕੀ ਸੈਨਾ। ਸੰਘਾਰੀ ਸਭਿ ਸੰਘਰ ਐਨਾ। ਫਿਰੇ ਦੁਪਹਿਰੇ ਕੋਤਕ ਪਾਛੇ। ਹਮ ਸੋਂ ਆਨਿ ਮਿਲੇ ਜਥ ਬਾਂਛੇ ॥ ੪੪ ॥ ਤਹਾਂ ਬਰਾਤ ਮੋਰਿ ਕਰਿ ਆਨਿ[6]। ਫੇਰੇ ਫੇਰਿ ਸੁਤਾ ਤਿਸ ਥਾਨਿ। ਚਢੇ ਆਜ ਤਹਿੰ ਤ ਚਲਿ ਆਏ'।ਸੁਨਿ ਸਭਿ ਕੇ ਮਨ ਭਏ ਬਿਸਮਾਏ ॥ ੪੫ ॥ ਪੁਨ ਅਨੰਦ ਕੀ ਤਰੁਨੀ ਕਹਯੋ। 'ਭਲੀ ਭਈ ਤਨ ਸਭਿ ਸੁਖ ਰਹਯੋ। ਧਨ ਤੌ ਆਵਨਿ ਜਾਨੈ ਜਾਨਿ। ਹੁਇ ਹੈ ਫੇਰ ਸਮਾਜ ਮਹਾਨ[7] ॥੪੬॥ ਕਰਤਿ ਬਾਤ ਨਿਸ ਜਾਮ ਬਿਤਾਈ। ਸੁਪਤਿ ਜਥਾ ਸੁਖ ਭਏ ਸਮੁਦਾਈ। ਵਹਿਰ ਗੁਰੂ ਜਿਮ ਖਾਨ ਰੁ ਪਾਨ। ਸੋ ਭੀ ਸੁਨਹੁ ਕਥਾ ਮੁਖ ਮਾਨਿ ॥ ੪੭ ॥ ਦੋਹਰਾ ॥ ਇਕ ਰਣ ਕਰਤੇ, ਬਜਾਹ ਪੁਨ[7], ਦੈ ਨਿਸ ਨੀਂਦ ਨ ਪਾਇ।ਬਿਨ ਸੰਸੈ ਬਿਸਰਾਮ ਕਰਿ ਸੁਪਤਿ ਭਏ ਸਮੁਦਾਇ॥੪੮॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮਿ ਰਾਸੇ 'ਗੋਇੰਦਵਾਲ ਆਗਵਨ' ਪ੍ਰਸੰਗ ਬਰਨਨੰ ਨਾਮ ਬਿੰਸਤੀ ਅੰਸੁ ॥ ੨੦ ॥

---

[1]ਵਿਥਿਆ। [2]ਕਿਸੇ ਦੇ ਕੁਛ ਨਹੀਂ (ਲਗਦੇ)। [3]ਮੁੱਖ ਨਾਲ ਇਕ ਸਰੀਰ ਬਚਕੇ ਨਿਕਲੇ ਸਨ। [4]ਸਿੱਖਾਂ ਨੇ ਵਿਚਾਰਕੇ। (ਅ) ਵਿਚਾਰਿਆਂ ਸਿੱਖਾਂ ਨੇ। [5]ਮਾਰਕੇ ਮਾਰੇ। (ਅ) ਸ਼ੁਮਾਰ=ਏਗਿਣਤ। [6]ਮੋੜਕੇ ਲਿਆਂਦੀ। [7]ਇਕ (ਰਾਤ ਤਾਂ) ਜੰਗ ਕਰਦਿਆਂ ਤੇ ਫਿਰ (ਦੂਸਰੀ) ਵਿਆਹ ਵਿਚ।

੨੧. [ਗੋਇੰਦਵਾਲ ਗੁਰਦ੍ਵਾਰੇ ਦਰਸ਼ਨ]।

ਦੋਹਰਾ ॥ ਸ਼੍ਰੀ ਗੁਰ ਅਮਰ ਭਤੀਜ ਕੋ 'ਸਾਵਣ ਮਲ' ਜਿਸ ਨਾਮ। ਨੰਦ 'ਚੰਦ ਮਲ' ਤਾਂਹਿ ਕੋ ਸੁਨਿ ਕੈ ਗੁਰੁ ਸਧਿ ਧਾਮ[1] ॥ ੧॥ ਚੌਪਈ ॥ ਤਤਛਿਨ ਸਤਿਗੁਰ ਕੋ ਢਿਗ ਆਯੋ। ਧਰਿ ਪ੍ਰਸਾਦਿ ਕੋ ਸੀਸ ਨਿਵਾਯੋ। ਸਾਦਰ ਨਿਕਟਿ ਬਿਠਾਵਨਿ ਕੀਨਿ। ਕੁਸ਼ਲ ਪ੍ਰਸ਼ਨ ਕਹਿ ਸੁਨਿ ਸੁਖ ਲੀਨਿ॥੨॥ ਸੂਪਕਾਰ ਤਿਸ ਛਿਨ ਮਹਿੰ ਆਵਾ। 'ਅਸਨ ਤਯਾਰ' ਸਭਿ ਬਾਕ ਸੁਨਾਵਾ। 'ਲੈ ਆਵਹੁ' ਤਬਿ ਗੁਰੁ ਬਖਾਨਾ। ਗਏ ਦਾਸ, ਲੈ ਥਾਰ ਮਹਾਨਾ ॥ ੩ ॥ ਸ੍ਵਾਦੜਿ ਅਸਨ ਪਰੋਸਨਿ ਕਰਜੋ। ਚੌਂਕੀ ਊਪਰ ਲਯਾਇ ਸੁ ਧਰਜੋ। ਦੋਇ ਥਾਰ ਕਹਿ ਔਰ ਅਨਾਏ।'ਸੁੰਦਰ' 'ਸਸਿ ਮਲ' ਅੱਗੂ[2] ਧਰਾਏ॥੪॥ ਅਪਰ ਸਭਿਨਿ ਕੋ ਤਬਿ ਬਰਤਾਯੋ। ਲੀਨਿ ਜਥਾ ਰੁਚਿ ਤ੍ਰਿਪਤੇ ਖਾਯੋ। ਲੇ ਜਲ ਹਾਥ ਪਖਾਰਨਿ ਕਰੈ। ਅਨਿਕ ਬਚਨਿ ਕਰਿ ਉਰ ਮੁਦ ਭਰੈ ॥੫॥ ਚੰਦ ਮੱਲ ਕੋ ਗੁਰੁ ਸਰਾਹਜੋ। ਸੁੰਦਰ ਸਹਤ ਦਰਸ ਬਹੁ ਚਾਹਜੋ। 'ਬਡੀ ਨਿਸਾ ਬੀਤੀ,ਘਰ ਜਾਵਹੁ। ਕਰਿ ਬਿਸਰਾਮ ਨੀਂਦ ਸੁਖ ਪਾਵਹੁ'॥੬॥ਹਾਥ ਜੋਰਿ ਤਬਿ ਦੋਨਹੁ ਕਹੈਂ। 'ਸਕਲ ਜਾਮਨੀ ਤੁਮ ਢਿਗ ਰਹੈਂ। ਚਿਰੰਕਾਲਿ ਤੇ ਮੇਲ ਹਮਾਰਾ। ਰਹਿ ਸਮੀਪ ਸੁਖ ਲਹੈਂ ਉਦਾਰਾ ॥ ੭ ॥ ਦੁਰਲਭ ਸੇਵ ਆਪ ਕੀ ਪਾਵਨਿ[3]। ਨਿਸਿ ਮਹਿੰ ਕਰਤਿ ਰਹਹਿੰ ਹੁਇਂ ਪਾਵਨ[4]'। ਤਬਿ ਸਨਮਾਨ ਦਹਨਿ ਕੋ ਦੀਨਿ। ਜੁਗ ਪ੍ਰਧੈਕ ਮੰਗਵਾਵਨਿ ਕੀਨਿ ॥ ੮ ॥ ਚੰਦ ਮੱਲ,ਸੁੰਦਰ ਪੌਢਾਏ। ਸਭਿ ਸੰਗਤਿ ਸੋਂ ਗੁਰ ਫੁਰਮਾਏ। 'ਨਿਜ ਨਿਜ ਸਦਨ ਜਾਇ ਸੁਖ ਪਾਵਹੁ। ਭਏ ਪ੍ਰਭਾਤਿ ਬਹੁਰ ਸਭਿ ਆਵਹੁ' ॥ ੯ ॥ ਮਾਨਿ ਹੁਕਮ ਸਭਿ ਗਮਨੇ ਧਾਮੂ। ਗੁਰ ਜਸ ਉਚਰਤਿ ਕਿਯ ਬਿਸਰਾਮੂ। ਬਡੇ ਪ੍ਰਧੈਕ ਪੌਢਿ ਗੁਰੁ ਗਏ। ਦੋ ਸਿਖ ਸੇਵਾ ਹਿਤ ਥਿਤ ਭਏ ॥੧੦॥ਪੌਨ ਕਰਤਿ ਇਕ ਬੀਜਨ ਸਾਥ। ਦਤੀਓ ਚਰਨ ਪਲੋਟਤਿ ਹਾਥ। ਚਾਂਪੀ ਕਰਤਿ ਪ੍ਰੇਮ ਤੇ ਸੋਈ। ਸ਼੍ਰੀ ਗਰ ਨਿੰਦ੍ਰਾ ਕੇ ਬਸਿ ਹੋਈ॥੧੧॥ਹੁਤੇ ਉਨੀਂਦੇ ਦੋ ਨਿਸਿ ਕੇਰੇ।ਸੁੰਦਰ ਚੰਦ ਮੱਲ ਤਬਿ ਹੇਰੇ। ਕਰੈਂ ਪਰਸਪਰ ਜੋਗ ਪ੍ਰਸੰਗ। 'ਸ਼ਮਤ ਅਹੈਂ ਤੁਰਕਨਿ ਗਨ ਭੰਗ ॥੧੨॥ ਕਰਜੋ ਮਹਾਂਬਲ ਕਈ ਹਜ਼ਾਰ। ਤੀਨਿ ਜਾਮ ਮਹਿੰ ਕੀਨਿ ਸੰਘਾਰ[5]। ਕੈ ਤੌ ਗੁਰ ਥੇ ਸ਼ਾਂਤਿ ਸਰੂਪ। ਸ਼ਸਤ੍ਰ

---

[1]ਘਰੋਂ। [2]ਸੁੰਦਰ ਤੇ ਚੰਦ ਮੱਲ[ਜੀ] ਦੇ ਅੱਗੇ। [3]ਆਪ ਜੀ ਦੀ ਸੇਵਾ ਪਾਉਣੀ (=ਪ੍ਰਾਪਤ ਕਰਨੀ ਬੜੀ ਦੁਰਲੱਭ ਹੈ। [4]ਪਵਿੱਤ੍ਰ। [5]ਨਾਸ਼।

ਧਰੇ ਕਿਧ ਰੀਤਿ ਅਨੂਪ ॥ ੧੩ ॥ ਜਿਸ ਪ੍ਰਕਾਰ ਧਾਰੇ ਹਥਿਆਰ। ਤੈਸੇ ਕਰੇ ਤੁਰਕ ਸੈਘਾਰ। ਜਥਾ ਡੀਲ ਬਡ ਬਲ ਕੇ ਸਾਥਿ। ਤਥਾ ਰਿਪੁਨਿ ਦਿਖਰਾਏ ਹਾਥਿ ॥ ੧੪ ॥ ਸਫਲ ਕਰਨੋ ਬਲ ਸ਼ਸਤ੍ਰ ਧਰਨਿ ਕੋ। ਸਭਿ ਤੇ ਅਧਿਕ ਕਰਨੋ ਰਣ ਗਨ ਕੋ।ਸੰਗ ਸੁਭਟ ਸਿਖ ਸੇ ਬਡਭਾਗੇ। ਜੋ ਇਨ ਕੀ ਸੇਵਾ ਮਹੁ ਲਾਗੇ ॥ ੧੫ ॥ ਮਰੇ ਜੰਗ ਸੇ ਸੁਰਗ ਸਿਧਾਏ। ਜਿਯਤਿ ਸਾਥ ਹੈਂ ਸੇਵ ਕਮਾਏ। ਇਨ ਦੋਨਹੁ ਸਿੱਖਨਿ ਦਿਸ਼ਿ ਦੇਖੋ। ਕਰਤਿ ਸੇਵ ਕੋ ਪ੍ਰੇਮ ਵਿਸ਼ੇਖੋ ॥ ੧੬ ॥ ਚੰਦ ਮੱਲ ਸੁਨੀਯਹਿ ਹਿਤ ਠਾਨਿ। ਸ਼ੇਵ ਸਮਾਨ ਨਹੀਂ ਕੁਛ ਆਨ। ਪਰਮ ਪਦਾਰਥ ਸੇਵਾ ਅਹੈ। ਸੇਵਾ ਕਰੇ ਸਕਲ ਫਲ ਲਹੈ ॥ ੧੭ ॥ ਸਰਬ ਗੁਰਨਿ ਸੇਵਾ ਕੋ ਚੀਨ। ਨਿਜ ਪਦ ਊਚੋ ਸੇਵਕ* ਦੀਨਿ। ਹਮ ਤੇ ਨਹਿ ਅਬਿ ਸੇਵ ਕਰਾਵੈਂ।ਜਿਸ ਸੇਵਾ ਤੇ ਸਭਿ ਕੁਛ ਪਾਵੈਂ ॥ ੧੮ ॥ ਇਮ ਚਰਚਾ ਆਪਸ ਮਹਿ ਕਹੇ। ਗੁਰੂ ਸਰੂਪ ਬਿਲੋਕਤਿ ਰਹੇ। ਰਹੀ ਜਾਮਨੀ ਜਾਮ ਸਵਾ ਜਥਾ। ਸ਼੍ਰੀ ਹਰਿਗੋਵਿੰਦ ਨੀਂਦ ਤਜੀ ਤਥਾ ॥੧੯॥ ਪ੍ਰਥਮ ਸੋਚ ਕਰਿ ਮੱਜਨ ਭਏ। ਬਾਨੀ ਕੰਠ ਪਾਠ ਕੋ ਕਏ।ਇਤਨੇ ਬਿਖੈ ਰਬਾਬੀ ਆਏ। ਆਸਾਵਾਰ ਰਾਗ ਜੁਤਿ ਗਾਏ॥੨੦॥ ਫਰਸ਼ ਬਿਸਾਲ ਦਿਵਾਨ ਲਗਾਯੋ। ਸ਼ਬਦ ਰਾਗ ਜਨੁ ਅਮੀ ਬੁਖਾਯੋ। ਜਬਹਿ ਅਕਾਸ਼ ਪ੍ਰਕਾਸ਼ਹਿ ਧਰਨੋ।ਆਸਾਵਾਰ ਭੋਗ ਤਬਿ ਪਰਨੋ ॥ ੨੧॥ ਗੁਰ ਜੁਤਿ ਸਭਿਹੂੰ ਸੀਸ ਨਿਵਾਯੋ। ਉਦਨੋ ਭਰਨਿ[1] ਤਬਿ ਤਿਮਰ ਨਸਾਯੋ। ਸ਼੍ਰੀ ਹਰਿ ਗੋਵਿੰਦ ਹੁਕਮ ਉਚਾਰਾ। 'ਕਰਹੁ ਕੂਚ ਕੋ ਅਬਹਿ ਨਗਾਰਾ' ॥ ੨੨ ॥ ਸੁਨਿ ਤਤ-ਛਿਨ ਹੀ ਬੰਬ[2] ਬਜਾਈ। ਭਏ ਸਨੱਧ ਸੂਰ ਸਮੁਦਾਈ। ਆਪ ਬਾਪਿਕਾ ਦਿਸ਼ਿ ਕੋ ਚਲੇ। ਸੇਵਕ ਲੈ ਤੁਰੰਗ ਕੋ ਮਿਲੇ ॥੨੩॥ ਨਹੀਂ ਅਰੂਢੇ ਦੀਨਾ ਨਾਥ। ਗਏ ਚਰਨ ਸੋਂ ਦੋਨਹੁ ਸਾਥਿ। ਇਕ ਕਰ ਸੋਂ ਸੁੰਦਰ ਕਰ[3] ਗਹਨੋ। ਚੰਦ ਮੱਲ ਸੰਗ ਬਾਕਨਿ ਕਹਨੋ ॥ ੨੪ ॥ ਸਾਹਿਬਜ਼ਾਦੇ ਪੰਚਹੁ ਆਏ। ਸੰਗ ਪਿਤਾ ਕੋ ਚਲਤਿ ਸੁਹਾਏ। ਸੰਗਤਿ ਜੁਤਿ ਤਹਿਂ ਕਰਨੋ ਸ਼ਨਾਨ। ਦੀਨ ਦਿਜਨਿ ਕੋ ਦੀਨਸਿ ਦਾਨ ॥੨੫॥ ਸ਼੍ਰੀ ਗੁਰਦਿੱਤੇ ਪਿਤ ਸੋਂ ਕਹਨੋ। 'ਬਾਪੀ ਮਹਿਮਾ ਮੋ ਚਿਤ ਚਹਨੋ।ਕਰਹੁ ਸੁਨਾਵਨਿ ਜੈਸੀ ਅਹੈ'। ਸੁਤ ਸੋਂ ਸ਼੍ਰੀ ਹਰਿ-ਗੋਵਿੰਦ ਕਹੈਂ ॥ ੨੬ ॥ 'ਤ੍ਰਿਭਿਧ ਗੁਰੂ ਇਹ ਸਿਰਜਨ ਕਰੀ। ਹਮਰੇ ਬਡੇ

---

[1]ਸੂਰਜ। [2]ਧੌਂਸੇ। [3]ਸੁੰਦਰ ਜਾਂ ਦਾ ਹੱਥ। [4]ਗਰੀਬਾਂ ਤੇ ਬ੍ਰਾਹਮਣਾਂ ਨੂੰ।

*ਦੇਖੋ ਸ਼੍ਰੀ ਗੁਰ ਨਾਮ ਪ੍ਰਮ ਉਤਰਾਰਧ ਅਧਯਾਯ ੪੨ ਅੰਕ ੫੪ ਦੀ ਹੇਠਲੀ ਟੂਕ।

ਸਿਵ ਬਹੁ ਧਰੀ। ਜੋ ਪੂਰਨਮਾਸ਼ੀ ਇਹ ਮੱਜੈ। ਜਨਮ ਜਨਮ ਕੇ ਕਲਮਲ ਭੱਜੈਂ ॥੨੭॥ ਮਨਬਾਂਛਤ ਫਲ ਪ੍ਰਾਪਤਿ ਹੋਇ। ਸ਼੍ਰੀ ਗੁਰੁ ਅਮਰ ਸਿਮਰਿ ਉਰ ਸੋਇ। ਚੌਰਾਸੀ ਕੀਨੀ ਸੋਪਾਨ[1]। ਪਠਹਿ ਚੁਰਾਸੀ ਜਪੁ ਕਰਿ ਨ੍ਯਾਨਿ ॥ ੨੮ ॥ ਨਹੀਂ ਚੁਰਾਸੀ ਪਾਵਹਿ ਜੀਵ।ਪ੍ਰਾਪਤਿ ਗੁਰੁ ਕੀ ਪੁਰੀ ਸਦੀਵ[2]।ਇਮ ਕਹਿ ਪੁਨ ਦੋਨਹੁ ਸੰਗ ਕਹਯੋ। 'ਗੁਰੁ ਸਥਾਨ ਜਹਿੰ ਜਹਿੰ ਤੁਮ ਲਹਯੋ ॥ ੨੯ ॥ ਤਹਿੰ ਤਹਿੰ ਚਲਿ ਕਰਿ ਦਰਸ ਕਰਾਵਹੁ। ਜਿਮ ਜਿਮ ਭਏ ਪ੍ਰਸੰਗ ਸੁਨਾਵਹੁ'। ਬਡ ਜਾਮਾ ਗੁਰੁ ਕੇ ਗਰ ਪਰਯੋ। ਖੜਗ ਬਿਸਾਲ ਗਾਤਰੇ ਧਰਯੋ ॥ ੩੦ ॥ ਕੰਚਨ ਜਥਰ ਜਵਾਹਰ ਜਰੇ। ਧਰਿ ਨਿਖੰਗ ਕਟਿ ਕਸਿਬੋ ਕਰੇ। ਭੀਖਨ ਭੀਖਨ ਤੀਰਨਿ ਭਰੇ। ਧਨੁਖ ਕਠੋਰ ਬਡੇ ਕਰ ਧਰੇ॥੩੧॥ ਚਲੇ ਤਹਾਂ ਤੇ ਬੰਦਨ ਕੀਨਿ। ਗਰੀ ਤੰਗ[3] ਪੁਰਿ ਕੀ ਜਹਿੰ ਚੀਨਿ। ਗੁਰੁ ਬਾਤ ਕਰਤੇ ਤਹਿੰ ਚਾਲੇ। ਸੁਨਿ ਆਵਤਿ ਧਰਿ ਹਰਖ ਬਿਸਾਲੇ ॥ ੩੨ ॥ ਨਰ ਨਾਰੀ ਨਿਜ ਕਾਜ ਬਿਸਾਰੇ। ਘਰਿ ਤਜਿ ਤਜਿ ਠਾਂਢੇ ਸਭਿ ਦ੍ਵਾਰੇ। ਕਰਹਿੰ ਬਿਲੋਕਨਿ ਹੁਇ ਕਰਿ ਨੇਰੇ। ਸੁੰਦਰ ਡੀਲ ਬਲੀ ਜੁ ਬਡੇਰੇ॥੩੩॥ ਸੁੰਦਰ ਚੰਦ ਮੱਲ ਰਸ ਰਾਤੇ।ਜਿਤ ਚਲਿਬੋ ਤਿਤ ਪ੍ਰੇਰਤਿ ਜਾਤੇ। ਬੀਚਨਿ ਮਹਿੰ ਘਰ ਘਰ ਦਿਸ਼ਿ ਦੋਊ। ਦਰਸਤਿ ਨਮੋ ਕਰਤਿ ਸਭਿ ਕੋਊ ॥ ੩੪ ॥ ਭੀਰੀ ਗਲੀ ਕਿਤਿਕ ਤਹਿੰ ਆਈ।ਗੁਰੁ ਜਾਮੋ ਦੁਹੁਦਿਸ਼ਿ ਲਗਿ ਜਾਈ। ਜਿਨਿ ਕੋ ਡੀਲ ਸਰੀਰ ਬਡੇਰਾ। ਪੁਨ ਜਾਮਾ ਬਹੁ ਪਾਲਨਿ ਕੇਰਾ[4] ॥੩੫॥ ਭੀਰੀ ਬਹੁਤ ਬੀਥਿਕਾ ਸੋਈ। ਧਾਂਤੇ ਦੁਹੁ ਦਿਸ਼ਿ ਲਾਗਤਿ ਜੋਈ। ਤਬਿ ਸੁੰਦਰ ਨੇ ਬਾਕ ਬਖਾਨਾ। 'ਇਹ ਗੁਰੁ ਰਾਮ ਦਾਸ ਉਦਪਾਨਾ[5]' ॥ ੩੬ ॥ ਤਹਿੰ ਚਰਨਾਂਮ੍ਰਿਤ[6] ਲੈ ਕਰਿ ਚਾਲੇ। ਦੇਖਿ ਚੁਬਾਰੇ ਪੁੰਨ[7] ਬਿਸਾਲੇ। ਏਕ ਕਿਲਕ ਤਹਿੰ ਕੰਧ ਮਝਾਰਾ। ਗਡਵਾਯਹੁ ਸ਼੍ਰੀ ਅਮਰ ਉਦਾਰਾ ॥ ੩੭ ॥ ਨਿਸ ਦਿਨ ਖਰੇ ਰਹਤਿ ਤਪ ਕਰਤੇ। ਥਕਤਿ ਹੋਤਿ ਤਬਿ ਤਾਂਹਿ ਪਕਰਿਤੇ। ਸੌ ਤੇ ਅਧਿਕ ਬਰਖ ਬਯ ਤਨ ਕੀ। ਦੇਹਿ ਜਰਜਰੀ ਭੂਤ[8] ਸੁ ਜਿਨਿ ਕੀ ॥ ੩੮ ॥ ਤਉ ਪ੍ਰੀਤਿ ਜਿਨ ਕੀ ਤਪ ਮਾਂਹੀ। ਰਿਸ ਪ੍ਰਸੰਨਤਾ

---

[1]ਪੌੜੀਆਂ। [2]ਤੁਰੰਤ ਗਲੀ। [3]ਬਹੁਤੇ ਪੱਲਿਆਂ ਦਾ। [4]ਖੂਹੀ ਹੈ। [5]ਉਸ ਖੂਹੀ ਦਾ ਚੁਲੀ ਭਰ ਜਲ ਪੀਤਾ। ਕਿਸੇ ਪਵਿੱਤ੍ਰ ਥਾਉਂ ਤੇ ਚੁਲੀ ਭਰ ਜਲ ਲੈਣ ਨੂੰ ਚਰਣਾਂਮ੍ਰਿਤ ਕਹਿ ਦੇਂਦੇ ਹਨ। ਇਹ ਮੁਹਾਵਰਾ ਪੈ ਚੁਕਾ ਹੈ। ਹੋ ਸਕਦਾ ਹੈ ਕਿ 'ਚੁਲੀ+ਅੰਮ੍ਰਿਤ' ਤੇ 'ਚਰਣ+ਅੰਮ੍ਰਿਤ' ਦੋਹਾਂ ਦਾ ਇਹ ਇੱਕੋ ਪਦ ਬਣ ਗਿਆ ਹੋਵੇ। [6]ਪਵਿੱਤ੍ਰ। [7]ਖੁਸ਼ਪੋ ਵਾਲੀ।

ਨਿਸ਼ਫਲ ਨਾਂਹੀ।ਨਮੋ ਕਰੀ ਦਰਸ਼ਨ ਕੋ ਹੈਰਤਿ। ਪੁਨ ਸੁੰਦਰ ਸਸਿਮਲ[1] ਕਹਿ ਪ੍ਰੇਰਤਿ ॥੩੯॥ 'ਸ਼੍ਰੀ ਗੁਰੁ ਰਾਮਦਾਸ ਗੁਰਿਆਈ। ਇਸ ਥਲ ਬੈਠਿ ਦਈ ਸੁਖਦਾਈ'। ਤਹਿੰ ਦਰਸ਼ਨ ਕਰਿ ਅਧਿਕ ਅਨੰਦੇ। ਸੋ ਥਲ ਜੋਰਿ ਹਾਥ ਬਹੁ ਬੰਦ ॥ ੪੦ ॥ ਪੁਨ ਸੁੰਦਰ ਨੇ ਭਨਸੋ ਸੁਨਾਯੋ। 'ਜਹਾਂ ਜਨਮ ਤੁਮਰੇ ਪਿਤ ਪਾਯੋ। ਤਿਸ ਥਲ ਕੋ ਅਬਿ ਦਰਸ਼ਨ ਕਰੀਅਹਿ। ਇਹ ਪੁਰਿ ਅਪਨੋ ਪ੍ਰਥਮ ਬਿਚਰੀਯਹਿ'॥ ੪੧ ॥ ਰਾਇਬੇਲ[2] ਚੰਬੇਲੀ ਕੇਰਿ। ਲਯਾਯੋ ਮਾਲੀ ਫੂਲ ਘਨੇਰ। ਹੁਇ ਪ੍ਰਸੰਨ ਬਖਸ਼ਸੋ ਬਹੁ ਦਰਬਾ। ਲੈ ਸਭਿ ਥਲਿ ਪਰ ਅਰਪੇ ਸਰਬਾ ॥ ੪੨ ॥ ਪਿਤਾ ਜਨਮ ਕੋ ਸੁਥਲ ਨਿਹਾਰਾ। ਬੰਦਨ ਕੀਨਿ ਪ੍ਰੇਮ ਕੋ ਧਾਰਾ। ਗਨ ਫੂਲਨਿ ਕੇ ਭਰ ਕਰਿ ਅੰਜੁਲ। ਅਰਪਨਿ ਕਰੈ ਬਿਸਦ ਬਰ ਮੰਜੁਲ[3] ॥ ੪੩ ॥ ਫੂਲਨਿ ਮਾਲ ਲਈ ਜੁ ਚਢਾਈ। ਚੰਦ ਮੱਲ ਗੁਰੁ ਗਰ ਪਹਿਰਾਈ। ਤਿਸ ਤੇ ਬਧੀ ਅਧਿਕ ਹੀ ਸ਼ੋਭਾ। ਪਿਖਿ ਕਰਿ ਕਿਸਿ ਕੋ ਨਹਿੰ ਮਨ ਲੋਭਾ ॥ ੪੪ ॥ ਪੁਨ ਮੋਹਨ ਕੋ ਗਏ ਦੁਬਾਰੇ। ਸੁੰਦਰ ਬੰਦਨ ਕਰਤਿ ਉਚਾਰੇ। 'ਸ਼੍ਰੀ ਅਰਜਨ ਜੀ ਇਸ ਥਲ ਆਏ।ਲੈਬੇ ਗੁਰੁਬਾਨੀ ਸਮੁਦਾਏ ॥ ੪੫ ॥–ਮੋਹਨ ਤੇਰੇ ਉਚੇ ਮੰਦਰ–। ਗੌਰੀ ਛੰਤ ਉਚਾਰਸੋ ਸੁੰਦਰ'। ਸ਼੍ਰੀ ਹਰਿਗੋਵਿੰਦ ਤਬਿ ਮੁਸਕਾਏ। ਕਥਾ ਬਛਨਿ ਕੀ ਸੁਨਿ ਹਰਖਾਏ॥ ੪੬ ॥'ਸੁੰਦਰ, ਧੰਨ ਸਦਾ ਤੁਮ ਅਹੋ ! ਕਥਾ ਗੁਰਨਿ ਕੀ ਸਗਰੀ ਲਹੋ। ਅਪਰ ਸਥਾਨ ਮਾਨਨਿਧ ਜੋਇ। ਕਰਿਵਾਵਹੁ ਦਰਸ਼ਨ ਅਬਿ ਸੋਇ' ॥ ੪੭ ॥ ਸੁੰਦਰ ਬੰਦਤਿ ਹਾਥ ਬਖਾਨਾ। 'ਤੀਨ ਦੇਹੁਰੇ ਵਹਿਰ ਸਥਾਨਾ। ਤਿਨ ਕੋ ਭੀ ਦਰਸ਼ਨ ਕਰਿ ਲੀਜੈ। ਜਾਤ੍ਰਾ ਸਫਲ ਬਛਿਨਿ ਕੀ ਕੀਜੈ' ॥੪੮॥ ਸੁਨਿ ਸਤਿਗੁਰੁ ਬੈਠੇ ਇਕ ਥਾਇੰ। ਤਮਾਰੀ ਹਿਤ ਕੁਟੰਬ ਸਮੁਦਾਇ। ਬਿਰੇ ਸਰਬ ਹੀ ਬਹੁ ਨਰ ਸਾਥਿ। ਤ੍ਰਿਪਤਹਿੰ ਨਹਿੰ, ਦਰਸਹਿੰ ਗੁਰੁ ਨਾਥ ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮਿ ਰਾਸੇ 'ਗੋਇੰਦਵਾਲ ਘੁੰਮਰ' ਬਰਨਨੰ ਨਾਮ ਦੇਕ ਬਿੰਸਤੀ ਅੰਸੂ ॥ ੨੧ ॥

੨੨. [ਗੋਇੰਦਵਾਲੋਂ ਕਰਤਾਰ ਪੁਰ]।

ਦੋਹਰਾ ॥ ਸੁੰਦਰ ਕੀ ਮਾਤਾ ਤਬੈ ਭੱਲਜਨਿ ਬੀਸ ਬਖੁਨਿ[4]। ਗਈ ਸਭਿਨਿ ਕੋ ਸੰਗ ਲੈ ਬੈਠਿ ਬੰਦਿ ਕਰ ਦੂਨਿ[5] ॥ ੧ ॥ ਚੌਪਈ ॥ ਸੁੰਦਰ ਚੰਦ ਮੱਲ ਕੇ ਸੰਮਤਿ[6]। ਕਹਸੋ ਸਭਿਨਿ ਹੀ ਸਿਰ ਕਰਿ ਨੰਮ੍ਰਿਤਿ। 'ਕ੍ਰਿਪਾ ਕਰਹੁ ਰਾਖਹੁ

[1]ਚੰਦ ਮੱਲ ਜੀ। [2]ਰਵੇਲ। [3]ਬਹੁਤ ਚਿੱਟੇ ਤੇ ਉੱਜਲ। [4]ਭੱਲੇ ਬੀਸ ਦੀਆਂ ਇਸਤ੍ਰੀਆਂ ਨੂੰ। [5]ਦੋਵੇਂ ਹੱਥ ਜੋੜ ਕੇ ਬੇਠੀ। [6]ਅਨੁਸਾਰ।

ਨਿਜ ਡੇਰਾ। ਕੀਜਹਿ ਗੋਇੰਦਵਾਲ ਬਸੇਰਾ ॥੨॥ ਇਸ ਥਲ ਤੁਮਰੇ ਹਹੈ ਪਿਤਾਮਾ। ਬਹੁਤ ਬਰਖ ਲਗਿ ਕੀਨੇ ਧਾਮਾ। ਬਹੁਰ ਆਪ ਕੇ ਪਿਤ ਜਬਿ ਆਵੈਂ[1]। ਮਾਸ ਦੁ ਮਾਸ ਸੁ ਬਾਸ ਬਿਤਾਵੈਂ[2] ॥੩॥ ਤਿਮ ਹੀ ਤੁਮ ਭੀ ਮੇਲ ਰਖੀਜੈ। ਸੁਖ ਸੋਂ ਬਾਸ ਆਪਨੋ ਕੀਜੈ'।ਸੁਨਿ ਸਭਿਹਿਨਿ ਤੇ ਗੁਰੂਕ੍ਰਿਪਾਲ। ਬੋਲੇ ਦੇਤਿ ਅਨੰਦ ਬਿਸਾਲ ॥੪॥ 'ਹਮਰੀ ਤੋ ਇਸ ਥਲ ਬੁਨਿਯਾਦਿ[3]। ਬਡੇ ਭਏ ਗੁਰੁ ਅਮਰ ਪ੍ਰਸਾਦਿ[4]। ਕ੍ਰਿਪਾ ਕਟਾਖ ਇਹਾਂ ਤੇ ਪਾਇ। ਕੀਨੀ ਤੇ ਗਜਰਾਜ ਬਨਾਇ ॥੫॥ ਜਿਸ ਕੇ ਬਡੇ ਭਾਗ ਜਗ ਹੋਇੰ। ਬਸਿ ਪੂਰਿ ਤੁਮ ਕੋ ਸੇਵਹਿ ਸੋਇ। ਸ਼੍ਰੀ ਗੁਰ ਅਮਰ ਬੰਸ ਕੀ ਸੇਵ। ਕਰਨਿ ਚਹੌਂ ਚਿਤ ਮੈਂ ਨਿਤ ਏਵ[5] ॥੬॥ ਗੁਰੂ ਹੁਤੇ ਸਭਿ ਸ਼ਾਂਤਿ ਸਰੂਪ। ਜਿਨ ਕੇ ਅਚਰਜ ਚਲਿਤ ਅਨੂਪ। ਮੋਹਿ ਸੰਗਿ ਭਾ ਤੁਰਕਨਿ ਦੈਖਾਯਾਂਤੇ ਸੈਨਾਂ ਸੰਗ ਵਿਸ਼ੇਖ ॥੭॥ਰਹਨਿ ਬਨੈਂ ਨਹਿਂ,ਰਹਨੋ ਬਿਚਾਰੋ[6]।ਸੁਭਟ ਰੁ ਸੰਗਤਿ ਸੰਗ ਹਜ਼ਾਰੋਂ[7]। ਸੁਨਿ ਗੁਰੁ ਤੇ ਪੁਨ ਇਨਹੁੰ ਉਚਾਰਾ। 'ਜਥਾ ਜੋਗ ਹੈ ਬਾਕ ਤੁਮਾਰਾ ॥੮॥ ਤਉ ਆਪਿ ਕੋ ਜੋ ਪਰਿਵਾਰਾ। ਤਿਨਿ ਕੋ ਰਹਨਿ ਉਚਿਤ ਨਿਰਧਾਰਾ। ਕ੍ਰਿਪਾ ਧਾਰਿ ਇਸ ਥਾਨ ਰਖੀਜੈ। ਜਹਿਂ ਬਹੁ ਬਸਹੁ ਬੁਲਾਵਨਿ ਕੀਜੈ' ॥੯॥ ਦੇਖਿ ਪ੍ਰੇਮ ਸਭਿ ਕੋ ਤਿਸ ਕਾਲ।ਰਖਨਿ ਕੁਟੰਬ ਸੁ ਮਾਨਿ ਕ੍ਰਿਪਾਲ। ਕੋਤਿਕ ਦਾਸੀ ਦਾਸ ਸਮੇਤ।ਕਹਯੋ'ਸਭਿਹਿ ਰਹਿ ਤੁਮਹਿ ਨਿਕੇਤ'॥੧੦॥ ਇਹ ਮਸਲਤਿ ਕਹਿ ਸਭਿਹਿਨਿ ਸਾਥ।ਚਲੇ ਵਹਿਰ ਪੁਰਿ ਤੇ ਗੁਰੁ ਨਾਥ। ਸੁੰਦਰ ਚੰਦਮੱਲ ਹਰਖਾਏ। ਕਹਤਿ ਸੁਨਤਿ ਬਚ ਸੰਗਿ ਸਿਧਾਏ ॥੧੧॥ ਤੀਨ ਦੇਹੁਰੇ ਤੀਰ ਬਿਪਾਸਾ।ਪਗ ਸੋਂ ਗਏ ਗੁਰੂ ਤਿਨ ਪਾਸਾ। ਪਿਤਾ ਮਾਤ ਭਾਨੀ ਅਸਥਾਨ[8]। ਕੀਨਿ ਬੰਦਨਾ ਧਰਿ ਮਨ ਧਯਾਨ ॥੧੨॥ ਪੁਨ ਗੁਰੁ ਅਮਰ ਥਾਨ ਕਰਿ ਨਮੋਲੇ ਕਰਿ ਨਾਮ ਸਿਮਰਿ ਤਿਹ ਸਮੋਂ।ਸ਼੍ਰੀ ਗੁਰੂ ਰਾਮ-ਦਾਸ ਥਲ ਬੰਦੇ। ਖਰੇ ਹੋਇ ਪੁਨ ਪਿਖਤਿ ਮੁਕੰਦੇ ॥੧੩॥ ਪੱਤ੍ਰ ਪਰੇ ਤਰੁ ਖਗ ਬਿਠ ਕੇਰੇ[9]। ਬਢਨੀ[10] ਭੀ ਨਹਿ ਕਿਨਹੂੰ ਫੇਰੇ।ਕਹਯੋ ਕਿ 'ਸਿੱਖ ਸਾਧ ਇਹ ਥਾਨ।ਕਸੋਂ ਨਹਿ ਕਰਯੋ ਬਿਠਾਵਨਿ ਆਨਿ?॥੧੪॥ਯਾਂਤੇ ਸਮੈਂ

[1]ਜਦੋਂ ਵੀ ਆਉਂਦੇ ਸਨ। [2]ਵੱਸਕੇ ਬਿਤਾਉਂਦੇ ਸਨ। [3]ਮੁੱਢ। [4]ਗੁਰੂ ਅਮਰਦਾਸ ਜੀ ਦੀ ਕ੍ਰਿਪਾ ਨਾਲ। [5]ਇਵੇਂ ਹੀ। [6](ਮੈਂ ਇਹ) ਵਿਚਾਰ ਚੁੱਕਾ ਹਾਂ। [7]ਆਪਣੇ ਪਿਤਾ ਜੀ ਦੀ ਮਾਤਾ ਸ਼੍ਰੀ ਭਾਨੀ ਜੀ ਦੇ ਸਥਾਨ। [8]ਬਿੱਛੂਆਂ ਦੇ ਪੱਤ੍ਰੇ ਪੰਛੀਆਂ ਦੀਆਂ ਵਿੱਠਾਂ ਪਈਆਂ (ਹੋਈਆਂ ਦੇਖੀਆਂ)। [9]ਬੁਹਾਰੀ।

ਪਾਇ ਕਰਿ ਏਹਿ। ਨਦੀ ਬਿਪਾਸਾ ਨਿਜ ਬਿਚ ਲੇਹਿ[1]। ਅਸ ਕਹਿ ਲਿਯੋ ਮੰਗਾਇ ਤੁਰੰਗਾ। ਭਏ ਅਰੂਢਨਿ ਸ਼ੋਭਤਿ ਅੰਗਾ ॥ ੧੫ ॥ ਪਿਖਿ ਸੁੰਦਰ ਸੁੰਦਰ ਸੁਖਕੰਦ। ਚੰਦ ਮੱਲ ਮੁਖ ਚੰਦ ਅਨੰਦ। ਦੁੰਦ ਬੰਦਿ ਕਰ ਪਦ ਅਰਬਿੰਦ। ਬੰਦਤਿ ਭੇ ਸ਼੍ਰੀ ਹਰਿ ਗੋਬਿੰਦ[1] ॥ ੧੬ ॥ ਬਿਛਰ ਨ ਸਕਹਿ ਪ੍ਰੇਮ ਚਿਤ ਗਾਢੇ। ਭਨੇ ਗੁਰੂ[2],ਨਹਿੰ ਹੋਵਤਿ ਠਾਂਢੇ[3]। ਕਹਿ ਕਰ ਤਰਨੀ[4] ਨਿਕਟਿ ਹਕਾਰੀ। ਚਢੇ ਤੁਰਤ ਹੋਵਨਿ ਹਿਤ ਪਾਰੀ ॥ ੧੭ ॥ ਦੋਨਹੁੰ[5] ਸੰਗ ਸੁ ਨੌਕਾ ਚਢੇ।–ਹਟਹਿੰ ਪਾਰ ਤੇ–ਆਨੰਦ ਬਢੇ। ਸ਼੍ਰੀ ਗੁਰਦਿੱਤਾ ਸੰਗ ਸੁਹਾਇ। ਤਰੀ ਅਪਰ ਪਰ ਭਟ ਸਮੁਦਾਇ ॥ ੧੮ ॥ ਪੂਰੀ ਸਰਿਤਾ ਮਹਿ ਬਰ ਤਰਨੀ[6]। ਪਿਖਿ ਨਿਰਮਲ ਜਲ ਮਹਿਮਾ ਬਰਨੀ। ਮੱਛ ਕੱਛ ਜਲ ਜੰਤੁ ਬਿਸਾਲਾ। ਤੀਰ ਅਲੰਕ੍ਰਿਤ ਸਾਰਸ ਜਾਲਾ[7] ॥੧੯॥ ਤਰੇ ਤੁਰਤ ਤਰਨੀ ਪਰ ਤੀਰ। ਉਤਰੇ ਸ਼੍ਰੀ ਹਰਿਗੋਵਿੰਦ ਧੀਰ। ਸੁੰਦਰ ਚੰਦ ਮੱਲਨ ਕੇ ਸਾਥ। ਬਹੁ ਬਿਧਿ ਭਾਉ ਧਾਰਿ ਕਰਿ ਨਾਥ ॥ ੨੦ ॥ ਕਰੇ ਹਟਾਵਨਿ ਨਮੋ ਕਰੈਤੇ। ਪੁਰਿ ਕੋ ਆਏ ਗੁਨ ਬਰਨੈਤੇ। ਉਤ ਸਤਿਗੁਰੁ ਦੇ ਦਰਥ ਮਲਾਹੂ। ਪ੍ਰਸਥਾਨੇ ਮਾਰਗ ਕੇ ਮਾਂਹੂ ॥ ੨੧ ॥ ਉਤ ਕੌਲਾਂ ਜਬਿ ਗੁਰੂ ਪਠਾਈ। ਤਬਿ ਤੇ ਬਜ਼ਖ਼ਿ[8] ਦੇਹਿ ਉਪਜਾਈ। ਦਿਨ ਪ੍ਰਤਿ ਬਾਧੇ ਭਈ[9] ਬਿਮਾਰੀ। ਗੁਰ ਕੋ ਪ੍ਰੇਮ ਰਿਦੇ ਨਿਤ ਭਾਰੀ ॥ ੨੨॥ ਸਿਮਰਤਿ ਦਿਨ ਮਹਿ ਭੋਜਨ ਤਯਾਗਾ। ਨਿਸਾ ਨੀਂਦ ਨਹਿ ਮਨ ਅਨੁਰਾਗਾ। ਪਰੀ ਰਹੈ ਛਾਦਨ ਮੁਖ ਕਰੈ। ਦੀਰਘ ਸ੍ਵਾਸ ਬ੍ਰਿਹਾ ਤੇ ਭਰੈ ॥ ੨੩ ॥ ਗੁਰ ਮੂਰਤਿ ਮਹਿ ਮਨ ਲਯ ਲੀਨ। ਰਿਦੇ ਬਿਸੁਰਤਿ ਬਹੁ ਦੁਖ ਭੀਨ।–ਪਰਸੋ ਜੰਗ ਭਾ ਬਿਘਨ ਬਿਸਾਲਾ। ਦਰਸ਼ਨ ਕੋ ਤਰਫੈਤਿ ਬਿਹਾਲਾ॥੨੪॥ਕ੍ਰਿਪਾ ਧਾਰਿ ਕਬਿ ਦੇਹਿ ਦਿਖਾਈ। ਬਿਛੁਰਨ ਤੇ ਪ੍ਰਾਨ ਨ ਛੁਟਿ ਜਾਈਂ–। ਭਯੋ ਰੋਗ ਤਨ ਵਧਤਿ ਬਿਲੰਦਾ। ਬਹੁਰ ਬ੍ਰਿਹਾ ਸ਼੍ਰੀ ਹਰਿ ਗੋਵਿੰਦਾ ॥ ੨੫ ॥ ਸੂਖਮ ਅੰਗੀ ਭਈ ਲਚਾਰੀ[10]ਦੇਹੁਦਰਸ ਪ੍ਰਭੁ ਮਰਿਬੇ ਵਾਰੀ। ਘਟ ਘਟ ਕੇ ਤੁਮ ਅੰਤਰਜਾਮੀ। ਜਾਨਹੁ ਮੋਹਿ ਰਿਦੇ ਕੀ ਸ੍ਵਾਮੀ॥੨੬॥ਕਯੋਂ ਨ ਦੇਤਿ ਦਰਸ਼ਨ ਪ੍ਰਭੁਆਇ?।

---

[1]ਦੇਵੇਂ ਹੱਥ ਜੋੜਕੇ ਸ਼੍ਰੀ ਹਰਿਗੋਬਿੰਦ ਜੀ ਦੇ ਚਰਣਾਂ ਕਵਲਾਂ ਤੇ ਨਮਸਕਾਰ ਕੀਤੀ। [2]ਗੁਰੂ ਜੀ ਤਾਂ (ਉਨ੍ਹਾਂ ਨੂੰ ਪਿੱਛੇ ਮੁੜ ਜਾਣ ਵਾਸਤੇ) ਕਹਿੰਦੇ ਹਨ। [3]ਪਰ (ਓਹ) ਖੜੇ ਨਹੀਂ ਹੁੰਦੇ (ਭਾਵ ਨਾਲ ਹੀ ਤੁਰੇ ਜਾਂਦੇ ਹਨ)। [4]ਬੇੜੀ। [5]ਭਾਵ, ਸੁੰਦਰ ਜੀ ਤੇ ਚੰਦ ਮੱਲ ਜੀ। [6]ਸੁਹਣੀ ਬੇੜੀ। [7]ਕੰਢਾ ਸਮੂਹ ਸਾਰਸ ਪੰਛੀਆਂ ਨਾਲ ਸ਼ੋਭ ਰਿਹਾ ਹੈ। [8]ਹੈਜ਼ਾ। [9]ਵਧਦੀ ਗਈ।

ਅੰਤ ਸਮਾਂ ਮਮ ਜਾਨਜੋ ਜਾਇ। ਲਾਖਹੁੰ ਦਾਸ ਕਾਮਨਾ ਪਾਵੈਂ। ਸ਼ਰਧਾ ਧਰਹਿੰ ਗੁਰੂ ਗੁਨ ਗਾਵੈਂ ॥ ੨੭ ॥ ਮੋਹਿ ਭਰੋਸਾ ਰਾਵਰ ਕੇਰਾ। ਬਨਹੁ ਸਹਾਇ ਅੰਤ ਕੀ ਬੇਰਾ। ਮੁਝ ਜੀਵਤਿ ਕੋ ਦਰਸ ਦਿਖਾਵਹੁ। ਅਧਿਕ ਤ੍ਰਿਖਤਿ ਕੋ ਸੁਧਾ ਪਿਆਵਹੁ ॥੨੮॥ ਗਨ ਤੁਰਕਨਿ[1] ਰਣ ਦੀਰਘ ਹੋਈ। ਲਖਿ ਨ ਜਾਇ[2], ਸੁਧਿ ਪਠੀ-ਨ ਕੋਈ। ਪ੍ਰਿਯ ਦਾਸਨ ਕੇ ਪ੍ਰੇਮੀ ਪਯਾਰੇ! ਆਵਹੁ ਦਿਹੁ ਦਰਸ਼ਨ ਇਸ ਬਾਰੇ'॥੨੯॥ ਇੱਤ੍ਯਾਦਿਕ ਸਿਮਰਤਿ ਦਿਨ ਰੈਨ। ਨਿਸ ਦਿਨ ਚਲਜੋ ਜਾਤਿ ਜਲ ਨੈਨ। ਇਮ ਕੌਲਾਂ ਕੀ ਗਤਿ ਗੁਰੂ ਜਾਨਿ।–ਸਮਾਂ ਸਮੀਪ ਭਜ਼ਨਿ ਕੋ ਪ੍ਰਾਨ॥ ੩੦ ॥ ਦਰਸ਼ਨ ਦੇਉਂ ਜੀਵਤੀ ਜਾਇ। ਮੋਹਿ ਪ੍ਰੇਮ ਤੇ ਅਤਿ ਅਕੁਲਾਇ–। ਹਯ ਕੋ ਪ੍ਰੇਰਤਿ ਤੁਰਨ ਚਾਲੇ। ਪੈਂਦੇ ਖਾਨ ਆਦਿ ਭਟ ਨਾਲੇ ॥ ੩੧ ॥ ਬਿਧੀਆ ਜਾਤੀਮਲਕ ਸੁ ਬੀਰ। ਰਣਿ ਬਾਤਨਿ ਕਰਤੇ ਚਲਿ ਧੀਰ। ਜਿਮ ਜਿਮ ਹਤੇ ਮੁਗ਼ਲ ਅਰੁ ਖਾਨ। ਜਿਤਿਕ ਸੁਭਟ ਅਪਨੇ ਤਜਿ ਪ੍ਰਾਨ ॥੩੨॥ ਚਾਰ ਘਟੀ ਦਿਨ ਜਬਿ ਰਹਿ ਗਇਉ। ਪੁਰਿ ਕਰਤਾਰ ਦ੍ਰਿਸ਼ਟਿ ਤਬਿ ਅਇਉ। ਅੰਤਰ ਭਏ ਪ੍ਰਵੇਸ਼ ਗੁਸਾਈਂ। ਬੰਦਤਿ ਦੇਖਿ ਦੇਖਿ ਸਮੁਦਾਈ ॥ ੩੩ ॥ ਪਹੁੰਚੇ ਪ੍ਰਥਮੇ ਥੰਮ ਅਸਥਾਨ। ਉਤਰੇ ਹਯ ਤੇ ਗੁਰ ਭਗਵਾਨ। ਬੰਦਨ ਕਰਿ ਬੈਠੇ ਹਰਖਾਏ। ਸੁਨਿ ਸੋਢੀ ਨਰ ਗਨ ਜੁਤਿ ਆਏ[3] ॥ ੩੪ ॥ ਧਰਿ ਧਰਿ ਕਰਿ ਪਰਸਾਦਿ ਅਗਾਰੀ। ਆਇ ਸਭਿਨਿ ਪਦ ਬੰਦਨ ਧਾਰੀ। ਕੁਸ਼ਲ ਪ੍ਰਸ਼ਨ ਅਖਿਲਨਿ ਸੋਂ ਕੀਨਿ। ਜਥਾ ਜੋਗ ਆਦਰ ਕੋ ਦੀਨਿ ॥ ੩੫ ॥ ਇਕ ਘਟਿਕਾ ਲਗ ਆਵਤਿ ਰਹੇ। ਸਾਦਰ ਮਾਧੁਰ ਬਾਕਨਿ ਕਹੇ। ਜਹਿੰ ਕੌਲਾਂ ਉਰ ਦੁਖੀ ਬਿਚਾਰੀ। ਸਿਮਰਤਿ ਨਿਸ ਦਿਨ ਪ੍ਰੀਤੀ ਧਾਰੀ ॥੩੬॥ ਤਹਾਂ ਪ੍ਰਵੇਸ਼ ਤੁਰਤ ਹੀ ਹੋਏ। ਕੌਲਾਂ ਕੌਲ ਨੇਤ੍ਰ ਕਰਿ ਜੋਏ। ਉਦਤਿ ਉਠਨਿ ਕੋ[4], ਉਠਜੋ ਨ ਜਾਈ। ਬੋਲਜੋ ਚਹਿ, ਨ ਬੋਲ ਮੁਖ ਆਈ॥੩੭॥ ਦੁਰਬਲ ਤਨ ਝੁਰ ਝੰਝਰ ਹੋਵਾ[5]। ਪੀਰੋ ਰੰਗ ਬਦਨ ਕੋ ਜੋਵਾ। ਤਤਛਿਨ ਢਿਗ ਹ੍ਵੈ ਗੁਰੂ ਹਟਾਈ[6]। ਬੈਠੇ ਤਿਸ ਢਿਗ ਧੀਰ ਬੰਧਾਈ॥੩੮॥ਕਿਤਿਕ ਦੇਰਿ ਮਹਿੰ ਹਾਥ ਨਿਕਾਰੇ।

---

[1]ਬਹੁਤੇ ਤੁਰਕਾਂ ਨਾਲ। [2]ਜਾਣਿਆਂ ਨਹੀਂ ਜਾਂਦਾ (ਕੀ ਹੋਇਆ)। [3]ਸੋਢੀ ਬਹੁਤ ਆਦਮੀਆਂ ਸਮੇਤ ਆਏ। [4]ਉਠਣਾਂ ਤਾਂਘਦੀ ਹੈ। [5]ਦੁਰਬਲ ਸਰੀਰ ਝੁਰ (=ਲਿੱਸਾ ਹੋਕੇ) ਝੰਝਰ (=ਜਾਲੀ ਵਾਂਙੂ ਪਤਲਾ) ਪੈ ਗਿਆ ਹੈ। (ਅ) 'ਝੁਰ ਝੰਝਰ' ਤੋਂ ਭਾਵ ਮਾਸ ਦੇ ਛੁੱਢਾ ਹੋਕੇ ਝੁਰੀਆਂ ਪੋਣ ਦਾ ਵੀ ਹੈ। [6]ਗੁਰੂ ਜੀ ਨੇ (ਉੱਠਣੋਂ ਤੋਂ) ਹਟਾਈ।

ਚਰਨ ਕਮਲ ਪਰਸਤਿ ਹਿਤ ਧਾਰੇ। ਬਹੀ ਬਿਲੋਚਨ ਤੇ ਜਲ ਧਾਰ॥ਧਾਰਾ ਧੀਰਜ ਬਾਕ ਉਚਾਰਾ ॥ ੩੯ ॥ 'ਸਭਿ ਜਾਨਤਿ ਮਮ ਚਿਤ ਕੀ ਜੋਤੀ। ਕਹਾਂ ਕਹੌਂ ਮੈਂ ਤੁਮਰੇ ਸੋਤੀ[1]। ਜਾਨਿ ਦੀਨ ਕੀ ਦਸ਼ਾ ਕ੍ਰਿਪਾਲਾ। ਆਇ ਦਰਸ ਦੀਨਸਿ ਇਸ ਕਾਲਾ॥੪੦॥ਕੌਨ ਪ੍ਰਭੂ ਤੁਮ ਬਿਨ ਹੈ ਮੇਰਾ ?ਸੁਖ ਦੁਖ ਬਿਖੈ ਅਲੰਬ ਬਡੇਰਾ॥ਸਿਮਰਤਿ ਨਿਸ ਦਿਨ ਨਾਮ ਤੁਮਾਰਾ। ਬਜਾਕੁਲ ਬ੍ਰਿਹ ਨੇ ਕੀਨਿ ਉਦਾਰਾ॥੪੧॥ ਅਬਿ ਮੈਂ ਨਿਕਟਿ ਨਿਹਾਰੌਂ ਮਰਨਾ॥ਦੀਨਿ ਦਰਸ, ਕੀਨਸਿ ਬ੍ਰਿਹੁ ਹਰਨਾ। ਅਬਿ ਨਹਿੰ ਚਿੰਤ,ਮਰੌਂ ਇਸ ਕਾਲਾ॥ਪੁਰੀ ਕਾਮਨਾ ਆਨਿ ਕ੍ਰਿਪਾਲਾ' ॥੪੨॥ ਸੁਨਿ ਸ਼੍ਰੀ ਹਰਿਗੋਵਿੰਦ ਬਖਾਨਾ। 'ਸਮਾਂ ਮਰਨ ਕੋ ਤੁਵ ਨਿਯਰਾਨਾ। ਸਿਮਰਨ ਕਰਨੋ ਬਹੁਤ ਹੀ ਮੇਰਾ। ਆਨਿ ਮਿਲਨੋ ਤੁ ਕੋ ਬਿਨ ਦੇਰਾ ॥੪੩॥ ਤੋਹਿ ਪ੍ਰੇਮ ਨੇ ਟਿਕਨਿ ਨ ਦਏ। ਯਾਂਤੇ ਸਕਲ ਕਾਜ ਤਜਿ ਅਏ। ਚਾਰ ਘਟੀ ਜਬਿ ਦਿਨ ਰਹਿ ਕਾਲੀ॥ਤਬਿ ਤਨ ਤੁਵ ਪ੍ਰਾਨਨਿ ਤੇ ਖਾਲੀ ॥ ੪੪ ॥ ਤਬਿ ਲਗਿ ਸਿਮਰਹੁ ਸ਼੍ਰੀ ਕਰਤਾਰਾ। ਭਵ ਸਾਗਰ ਤੇ ਭਯੋ ਉਧਾਰਾ। ਪ੍ਰਥਮ ਜਨਮ ਕੀ ਤੂੰ ਬਡਿਭਾਗਨਿ॥ਹਮਰੇ ਬਿਖੈ ਭਈ ਅਨੁਰਾਗਨਿ ॥ ੪੫ ॥ ਬਹੁਰ ਨ ਹੋਇ ਜਗਤ ਮਹਿੰ ਫੇਰਾ। ਭਯੋ ਉਧਾਰ ਦੁਖਨ ਤੇ ਤੇਰਾ। ਕਛੁ ਨਹਿੰ ਚਿੰਤ ਧਰਹੁ ਉਰ ਮਹੀਆ॥ਧੰਨ ਜਨਮ ਉੱਤਮ ਪਦ ਲਹੀਆ' ॥ ੪੬ ॥ ਦੋਇ ਘਟੀ ਲਗਿ ਬੈਠੇ ਰਹੇ। ਇੱਤ੍ਯਾਦਿਕ ਸੁਨਿ ਅਰੁ ਬਹੁ ਕਹੇ। ਧੀਰਜ ਦੀਨਿ ਚਰਨ ਛੁਟਕਾਵਤਿ। ਨਹਿੰ ਛੋਰਤਿ ਪੁਨ ਪੁਨ ਉਰ ਲਾਵਤਿ ॥੪੭॥ 'ਹੇ ਸਤਿਗੁਰ ਤੁਮਰੇ ਪਗ ਪਸਾਰੇ। ਨਹਿੰ ਤ੍ਯਾਗਨਿ ਚਿਤ ਚਹਿਤਿ ਹਮਾਰੇ'। ਬਾਰਿ ਬਾਰਿ ਮੁਖ ਪਰ ਕੋ ਫੇਰਤਿ। ਤ੍ਰਿਪਤ ਨ ਹੋਤਿ ਰੂਪ ਗੁਰੁ ਹੇਰਤਿ ॥ ੪੮ ॥ ਆਸ੍ਵਾਸਨਿ ਦੀਰਘ ਤਬਿ ਕੀਨੋ[2]। 'ਅੰਤ ਸਮਾਂ ਜਬਿ ਮੇਰੋ ਚੀਨੋ। ਸਨਮੁਖ ਮਮ ਬੈਠਹੁ ਤਬਿ ਆਇ। ਤੁਮ ਦੇਖਤਿ ਹੀ ਪ੍ਰਾਨ ਸਿਧਾਇੰ ॥ ੪੯ ॥ ਇਹ ਬਿਨਤੀ ਮੇਰੀ ਸੁਨਿ ਲੀਜੈ। ਤੁਮ ਕ੍ਰਿਪਾਲ ਬਡ ਕਰੁਨਾ ਕੀਜੈ'। ਸੁਨਿ ਗੁਰ ਕਹਨੋ 'ਆਇੰ ਤੁਵ ਪਾਸ। ਰਹੁ ਅਨੰਦ ਮਹਿੰ, ਚਿੰਤ ਬਿਨਾਸਿ' ॥ ੫੦ ॥ ਕਹਿ ਕਰਿ ਇਮ ਸ਼੍ਰੀ ਹਰਿਗੋਵਿੰਦ। ਨਿਕਸੇ ਵਹਿਰ ਜਹਾਂ ਨਰ ਬ੍ਰਿੰਦ। ਬੈਠਿ ਸਭਿਨਿ ਮਹਿੰ ਦਰਸ਼ਨ ਦੀਨਿ। ਪਰਉਪਕਾਰੀ ਬੀਰ ਪ੍ਰਬੀਨ ॥ ੫੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮਿ ਰਾਸੇ 'ਸ਼੍ਰੀ ਕਰਤਾਰ ਪੁਰ ਆਗਮਨ' ਪ੍ਰਸੰਗ ਬਰਨਨੰ ਨਾਮ ਦ੍ਵੈਬਿੰਸਤੀ ਅੰਸੁ ॥ ੨੨ ॥

[1]ਆਪ ਨਾਲ। [2](ਗੁਰੂ ਜੀ ਨੇ) ਬੜਾ ਦਿਲਾਸਾ ਦਿੱਤਾ (ਤਾਂ ਫਿਰ ਉਹ ਬੋਲੀ)।

੨੩. [ਸ਼ੇਰ ਸ਼ਿਕਾਰ। ਕਉਲਾਂ ਪ੍ਰਤਿ ਉਪਦੇਸ਼]।

ਦੋਹਰਾ ॥ ਧੰਮ ਅਗਾਰੀ ਬੈਠਿ ਕਰਿ ਸਤਿਗੁਰ ਲਾਇ ਦਿਵਾਨ। ਆਇ ਰਬਾਬੀ ਢਿਗ ਥਿਰੇ ਕਰਨੋ ਸ਼ਬਦ ਕੋ ਗਾਨ ॥ ੧ ॥ ਚੌਪਈ ॥ ਜਜੋਂ ਜਜੋਂ ਪੁਰਿ ਮਹਿੰ ਗਰ ਸੁਧਿ ਹੋਈ।ਤਜੋਂ ਤਜੋਂ ਚਲਜੋ ਆਇ ਸਭਿ ਕੋਈ। ਅਰਪਿ ਅਕੋਰਨਿ ਸੀਸ ਨਿਵਾਵੈਂ। ਦਰਸ਼ਨ ਕਰਹਿੰ ਮੋਦ ਉਪਜਾਵੈਂ ॥ ੨ ॥ ਕ੍ਰਿਪਾ ਦ੍ਰਿਸ਼ਟਿ ਤੇ ਦੇਖਨ ਕਰੈਂ। ਸਭਿ ਕੀ ਮਨੋ ਕਾਮਨਾ ਪੁਰੈਂ। ਸੰਧਜਾ ਸੋਦਰ ਲਗਿ ਤਹਿੰ ਥਿਰੇ। ਭੋਗ ਪਾਇ ਬੰਦਨ ਕੋ ਕਰੇ ॥੩॥ ਉਠਿ ਸਤਿਗੁਰੁ ਡੇਰੇ ਮਹਿੰ ਆਏ।ਰੁਚਿ ਅਨੁਸਾਰ ਅਸਨ ਕਉ* ਖਾਏ। ਮ੍ਰਿਦੁਲ ਸੇਜ ਪਰ ਥਿਰੇ ਗੁਸਾਈਂ। ਸੁਪਤਿ ਜਥਾ ਸੁਖ ਰਾਤਿ ਬਿਤਾਈ ॥੪॥ ਰਹੀ ਜਾਮ ਜਾਮਨਿ ਦੁਇ ਘਰੀ। ਉਠਿ ਕਰਿ ਸੋਚ ਸਰਬ ਹੀ ਕਰੀ। ਸ਼੍ਰੀ ਅਰਜਨ ਇਕ ਕੂਪ ਬਨਾਯੋ। ਸ਼ਕਰਗੰਗ ਤਿਹ ਨਾਮ ਬਤਾਯੋ ॥ ੫ ॥ ਹਿਤ ਇਸ਼ਨਾਨ ਗਏ ਤਿਸ ਥਾਨ। ਲੈਕਰਿ ਸੰਗ ਦਾਸ ਬੁਧਿਵਾਨ। ਬੰਦਨ ਕਰਿ ਮੱਜਨ ਤਹਿੰ ਕੀਨਿ। ਬੈਠੇ ਧਰਿ ਕੈ ਧਯਾਨ ਪ੍ਰਬੀਨ ॥੬॥ ਨਿਜ ਸਰੂਪ ਕੋ ਚਿਤਵਨ ਕਰਿਤੇ। ਬਹੁਰ ਗੁਰੂ ਬਾਨੀ ਕੋ ਰਰਤੇ। ਆਦਿ ਸੁਖਮਨੀ ਊਚੇ ਸੁਰ ਤੇ। ਕਰਤਿ ਪਾਠ ਕੋ ਪ੍ਰੀਤੀ ਉਰ ਤੇ॥੭॥ 'ਸਿੱਖਜਨਿ ਕੇਰਿ ਉਧਾਰਨ ਕਾਰਨ। ਪਰਹਿ ਰੀਤਿ' ਇਮ ਕਰਹਿੰ ਉਚਾਰਨ। ਤਹਿੰ ਬੈਠੇ ਪ੍ਰਾਤੀ ਹੁਇ ਗਈ। ਦਸਹੂੰ ਦਿਸ਼ਿ ਪ੍ਰਕਾਸ਼ ਜੁਤਿ ਭਈ ॥ ੮ ॥ ਆਇ ਰਬਾਬੀ ਚੌਂਕੀ ਕੀਨਿ। ਗਾਇ ਬਿਲਾਵਲ ਰਾਗ ਪ੍ਰਬੀਨ। ਕਿਤਿਕ ਦੇਰ ਲੌ ਲਗਜੋ ਦਿਵਾਨ। ਪਰਜੋ ਸ਼ਬਦ ਕੋ ਭੋਗ ਸੁ ਜਾਨ ॥ ੯ ॥ ਆਇ ਲਾਂਗਰੀ ਥਿਰਜੋ ਅਗਾਰੇ। 'ਮਹਾਂਰਾਜ ! ਹੈ ਤਯਾਰ ਅਹਾਰੇ'। ਕਹਜੋ 'ਆਨ[1]', ਸੋ ਤਤਛਿਨ ਖਾਯੋ। ਇਤਨੇ ਮਹਿੰ ਇਕ ਸਿਖ ਚਲਿ ਆਯੋ ॥ ੧੦ ॥ 'ਸੁਨੀਅਹਿ ਗੁਰੂ ਗਰੀਬ ਨਿਵਾਜ !। ਸੰਤ ਧੇਨੁ ਰੱਛਜਾ ਤੁਮ ਕਾਜ। ਇਸ ਥਲ ਤੇ ਕੇਹਰਿ ਇਕ ਨੇਰੇ। ਮਾਰਤਿ ਹੈ ਨਿਤ ਜੀਵ ਘਨੇਰੇ ॥ ੧੧॥ ਮਹਿਖੀ ਗਊ ਸਮੂਹ ਨਿਕੇਤ[2]। ਗਯੋ ਪ੍ਰਾਤ ਮੈਂ ਚਾਰਨ ਹੇਤ। ਗੌ ਧਨ[3] ਬਿਖੈ ਆਨਿ ਸੋ ਪਰਜੋ। ਮਾਰ ਕਿਤਿਕ ਕੋ ਘਾਇਲ ਕਰਜੋ॥੧੨॥ਮੈਂ ਤਕ ਸ਼ਰਨ ਆਪ ਕੀ ਆਯੋ। ਨਿਡੈ ਕਰਹੁ ਦਿਹੁ ਤ੍ਰਾਸ ਮਿਟਾਯੋ। ਨਾਂਹਿ ਤ ਬਨ ਮਹਿੰ ਘਾਸ ਘਨੇਰੇ। ਅਬਿ ਡਰਿ ਜਾਇ ਨਹੀਂ[4] ਕੋ ਨੇਰੇ ॥੧੩॥ ਸੁਨਿ ਸਤਿਗੁਰ ਤਿਹ ਧੀਰਜ

[1]ਲੈ ਆਓ। [2]ਘਰੋਂ। [3]ਗਊਆਂ ਦੇ ਵਗ। [4]ਹੁਣ ਡਰ ਕੇ ਕੋਈ ਨੇੜੇ ਨਹੀਂ ਜਾਂਦਾ।

*ਪਾਠ=ਆਹਾਰਨਿ।

ਦੀਨੋ । ਦਾਸ ਸੰਗ ਐਸੇ ਬਚ ਕੀਨੋ । 'ਤੁਰਨ ਆਨਿ ਤੁਰੰਗ ਹਮਾਰਾ' । ਸੁਨਤਿ ਹੁਕਮ ਕੋ ਜ਼ੀਨ ਸੁਧਾਰਾ ॥ ੧੪ ॥ ਪੈਂਦਾ ਬਿਧੀਆ ਆਦਿ ਜਿ ਸੂਰ।ਤਜਾਰਿ ਤੁਰਤ ਲਖਿ ਚਢੈ ਹਜ਼ੂਰ[1]।ਹਯ ਕੋ ਹੇਰਿ ਜੁ ਹੋਯਹੁ ਤਜਾਰ। ਸਤਿਗੁਰ ਭਏ ਤੁਰਤ ਅਸਵਾਰ॥੧੫॥ਸੰਗ ਸੁਭਟ ਇਕ ਸੌ ਚਢਿ ਚਾਲੇ । ਆਗੇ ਕਰਿ ਸਿਖ ਗਮਨੋ ਨਾਲੇ । ਜਹਿੰ ਦੇਖਨੋ ਸੋ ਥਾਨ ਦਿਖਾਵਾ। ਜਾਇ ਪ੍ਰਵੇਸ਼ੇ ਬਨ ਕੇ ਥਾਵਾ ॥ ੧੬ ॥ ਕਾਨਨ ਗਾਢੋ ਬਹੁਤ ਬਿਲੋਕਾ। ਜਹਾਂ ਗਮਨ ਹਯ ਕੋ ਮਗ ਰੋਕਾ[2] । ਤਿਹ ਸਿਖ ਨੇ ਸੋ ਥਾਨ ਬਤਾਯੋ । ਕੇਹਰਿ ਤਹਾਂ ਨਦਰ ਨਹਿੰ ਆਯੋ॥੧੭॥ਗੁਰੁ ਲਾਗੇ ਤਹਿੰ ਕਰਨਿ ਅਖੇਰੇ । ਸੂਕਰ ਸਸੇ ਮ੍ਰਿਗਾਨਿ ਘਨੇਰੇ । ਸਭਿ ਸੋਂ ਕਹਨੋ 'ਖੋਜੀਯਹਿ ਸ਼ੇਰ । ਇਤਿ ਉਤਿ ਫਿਰਿ ਕਰਿ ਲੀਜਹਿ ਹੇਰਿ ॥ ੧੮ ॥ ਆਮਿਖ ਖਾਇ ਤ੍ਰਿਪਤਿ ਹੁਇ ਪਰਨੋ । ਨਹਿੰ ਗਮਨਨੋ ਕਿਤ ਉਦਰ ਜਿ ਭਰਨੋ।ਸੁਪਤਿ ਹੋਹਿ ਕਿਸ ਝਾਰਿ ਮਝਾਰ। ਕਰਹੁ ਤੁਰੰਗਨਿ ਕੋ ਕੜਕਾਰ' ॥ ੧੯ ॥ ਇਤਿ ਉਤਿ ਤੇ ਗਨ ਤੁਪਕ ਚਲਾਈ । ਜਾਗਨੋ ਸ਼ੇਰ ਲੀਨਿ ਅੰਗੁਰਾਈ[3]।ਮਹਾਂ ਕੋਹਰੀ[4] ਭੀਖਨ ਭਾਰਾ। ਬਛੀ ਬੋਲ[5] ਲਾਂਗੁਲ[6]ਬਡ ਧਾਰਾ॥੨੦॥ਮੁਖ ਪਸਾਰ ਕਰਿ ਤਬਿ ਜੰਭਾਯੋ[7]। ਗਰਜਨੋ ਭੂਰ ਸਭਿਨਿ ਸੁਨਿ ਪਾਯੋ । ਬਿਖਮ ਸਥਾਨ ਝਾਰ ਕੇ ਤਰੇ । ਤਹਾਂ ਬਿਲੋਕਨੋ ਭਟ ਸੁਧਿ ਕਰੇ ॥ ੨੧ ॥ ਸੁਨਿ ਗੁਰੁ ਬਲੀ ਤਹਾਂ ਚਲਿ ਗਏ । ਕੇਹਰਿ ਭੀਖਨ ਦੇਖਤਿ ਭਏ । ਬਿਖਮ ਥਾਨ ਸੋ ਖਰਨੋ ਨਿਹਾਰਨੋ । ਹਯ ਤੇ ਉਤਰਨਿ ਰਿਦੈ ਬਿਚਾਰਨੋ॥੨੨॥–ਨਹੀਂ ਤੁਰੰਗ ਸੰਗ ਇਸ ਮਾਰੈਂ। ਖੜਗ ਸਿਪਰ ਗਹਿ ਸਮੁਖ ਸੰਘਾਰੈਂ । ਨਹੀਂ ਤੁਰੰਗ ਚਲਾਵਨਿ ਥਾਨ । ਕੈਂਟਕ ਜੁਤਿ ਤਰੁ ਖਰੇ ਮਹਾਨ–॥੨੩॥ਦੀਰਘ ਦਾੜ੍ਹੈਂ ਦਾਰੁਨ ਤੁੰਡ[8]।ਪਗ ਕੇ ਨਖ ਭੀਖੇ ਸੁ ਪ੍ਰਚੰਡ । ਭੀਖਨ ਸਟਾ[9]ਉਠਾਏ ਟੋਰ[10]। ਦੇਤਿ ਤ੍ਰਾਸ ਜਨੁ ਭੁੱਖਨਤਿ ਦੌਰਿ[11]॥੨੪॥ ਬਡੇ ਪਖਾਰਿ ਗਾਤ ਪਰ ਪਰੇ। ਮਾਨਹੁੰ ਗਿਰ ਪਰ ਅਹਿ ਸਮਸਰੇ[12] । ਸ਼ੋਣਿਤ ਰੰਗੀ ਆਂਖ ਮਨੋ ਹੈਂ । ਉਦਰ ਬਿਸਦ ਜਿਹ ਮ੍ਰਿਦੁਲ ਘਨੋ ਹੈ॥੨੫॥ਗੁਰੁ ਉਤਰਿ ਆਗੈ ਹੁਇ ਖਰੇ । ਸਿਪਰ ਬਾਮ ਕਰ

---

[1](ਹਜ਼ੂਰ=) ਗੁਰੂ ਜੀ ਦੀ ਤਿਆਰੀ ਲਖਕੇ (ਉਹ ਵੀ) ਉਸੇ ਵੇਲੇ ਚੜ੍ਹ ਪਏ । [2]ਜਿੱਥੇ ਘੋੜੇ ਦੇ ਚੱਲਣ ਦਾ ਥੀ ਰਾਹ ਰੁਕਿਆ ਹੈ । [3]ਆਕੜ । [4]ਵਡਾ ਸ਼ੇਰ । [5]ਵਡੀ ਪਿੱਠ ਭਾਵ ਲੰਮਾਈ ਬਹੁਤ। [6]ਪੂਛ । [7]ਉਬਾਸੀ ਲਈ । [8]ਡਰਾਉਣਾ ਮੂੰਹ । [9]ਅਯਾਲ=ਸ਼ੇਰ ਜਾਂ ਘੋੜੇ ਦੀ ਗਰਦਨ ਦੇ ਵਾਲ । [ਸ਼ਿਸ:, ਸਟਾ]। [10]ਪੂਛ ਦੇ ਵਾਲਾਂ ਦਾ ਗੁੱਛਾ । [11]ਮਾਨੋਂ ਦੌੜਕੇ ਖਾਣਾ ਹੀ ਚਾਹੁੰਦਾ ਹੈ । [12](ਸ਼ੇਰ ਦੇ ਸਰੀਰ ਤੇ ਵਡੀਆਂ ਵਡੀਆਂ ਧਾਰੀਆਂ ਐਉਂ ਪਈਆਂ ਹਨ ਮਾਨੋ ਪਹਾੜ ਤੇ ਸੱਪ ਪਏ ਹਨ ।

ਦਿਢਿ ਤਬਿ ਧਰੇ। ਲਲਕਾਰਜੋ 'ਗੀਦੀ ਕਜੋਂ ਖਰਜੋ ?'।ਕਹਿ ਇਮ ਪਾਇ ਰੋਪਿਬੋ ਕਰਜੋ ॥ ੨੬ ॥ ਸੁਨਤਿ ਨਿਕਟਿ ਪਿਖਿ ਬਚ੍ਛ ਭਕੁਕਾਰਜੋ। ਖਰੇ ਜੁ ਭਟ ਹਯ ਗਨ[1] ਛਰ ਧਾਰਜੋ। ਭਾਜੇ ਆਪਿ ਆਪਿ ਕੋ ਗਏ। ਮੁਤ੍ਰ, ਪੁਰੀਖਿ[2] ਤਜਤਿ ਕੋ ਭਏ ॥ ੨੭ ॥ ਏਕਹਿ ਬਾਰਿ ਫਾਂਧਿ ਕਰਿ ਆਧੋ।ਤੁਛ ਪ੍ਰਚੈਛ ਪਸਾਰਤਿ ਧਾਧੋ। ਦੂਰਿ ਦੂਰ ਥਿਰ ਪਿਖਹਿੰ ਤਮਾਸ਼ਾ।ਕੇਚਿਤ ਬਾਜਿ ਹੋਤਿ ਹੈਂ ਪਾਸਾ[3] ॥ ੨੮ ॥ ਨਿਜ ਬਲ ਅਖਿਲ ਕਰੇ,ਮੁਖ ਬਾਏ[4]। ਚਰਨ ਸ-ਠਖ ਜੁਗ ਉਰਧ ਉਠਾਏ[5]।ਊਪਰਿ ਪਰਜੋ ਆਨਿ ਕਰਿ ਐਸੇ। ਤਰੈ ਦਬਾਇ ਉਠਹਿੰ ਨਹਿੰ ਜੈਸੇ ॥ ੨੯ ॥ ਸਿਰ ਉਪਰਿ ਜਬਿ ਆਵਨਿ ਲਾਗਾ। ਆਡ ਸਿਪਰ ਕੋ, ਰੋਕਸਿ ਆਗਾ[6]। ਰਹਜੋ ਓਜ ਕਰਿ, ਅੱਗੂ ਨ ਆਵ। ਢਾਲ ਝੰਝੋਰਨਿ[7] ਬਦਨ ਚਲਾਵਾ ॥੩੦॥ ਤਿਹ ਛਿਨ ਗੁਰੁ ਸ਼ਮਸ਼ੇਰ ਨਿਕਾਸੀ। ਝੀਖਨ ਭੀਖਨ ਚਲਿ[8] ਚਪਲਾਸੀ[9]।ਰੁਪਜੋ ਪਾਇਦਿਢ ਥੰਭਸਮਾਨਾ।ਨਹੀਂ ਥਾਨ ਤੇ ਚਲੇ ਸੁਜਾਨਾ ॥ ੩੧ ॥ ਕੋਪ ਗੁਰੂ ਕੇ ਮੁਖ ਪਰ ਛਾਧੋ। ਭ੍ਰਿਕੁਟੀ ਨਚਤਿ ਲਾਲ ਹੁਇ ਆਧੋ। ਫਰਕਤਿ ਅਧਰ ਅਰੁਨ ਦ੍ਰਿਗ ਭਏ। ਸਿਪਰ ਧਕੇਲਾ ਪੂਰਬ ਦਏ॥੩੨॥ਜੁਗ ਪਗ ਮੁਖ ਢਾਲੇ ਪਰ ਤੀਨਿ[10] ।ਹਟਿ ਪੀਛੇ ਭਨ ਊਚੋ ਕੀਨਿ[11]। ਦਾਹਨ ਕਰ ਕੋ ਬਲ ਕਰਿ ਸਾਰਾ। ਖੜਗ ਪੁਲਾਦੀ ਗੁਰੁ ਪ੍ਰਹਾਰਾ ॥ ੩੩ ॥ ਕਟ ਤੇ ਕਟਿ ਕਰਿ ਦੋਧਰ ਪਰਜੋ[12]। ਕਰਾਚੋਲ[13] ਧਰਨੀ ਮਹਿੰ ਬਰਜੋ। ਗੋਰਿ ਸ਼ੇਰ ਸ਼ਮਸ਼ੇਰ ਨਿਕਾਰੀ। ਰਿਸ ਤੇ ਬਹੁ ਬਲ ਸੰਗ ਪ੍ਰਹਾਰੀ ॥੩੪॥ ਪਿਖਿ ਸਿੱਖਨਿ ਮਨ ਮਾਨਿ ਅਚੰਭਾ। ਕਟਜੋ, ਬਿਟਪ ਜਿਮ ਕਾਟਿਯ ਰੰਭਾ[14]। ਗੁਰ ਕਰ ਤੇ ਮਰਿ ਸੁਰਗ ਪਧਾਰਾ। ਹਯ ਪਰ ਆਪ ਭਏ ਅਸੁਵਾਰਾ॥੩੫॥ਅਪਰ ਅਖੇਰ ਹੇਰਿ ਬਨ ਕਰੇ। ਸਿਮਰਤਿ ਕੌਲਾਂ ਲਖਿ ਕਰਿ ਮੁਰੇ। ਮਨ ਮਹਿੰ ਜਿਸ ਕੇ ਇਕ ਲਿਵਲਾਗੀ। ਬਚ੍ਛਭਾਗਨ ਅਤਿਸ਼ੈ ਅਨੁਰਾਗੀ ॥ ੩੬ ॥ ਪ੍ਰੇਰਤਿ ਹਯ ਹੇਰਤਿ ਬਨ ਆਏ। ਪੁਰਿ

---

[1]ਸੂਰਮਿਆਂ ਦੇ ਘੋੜੇ ਜੋ ਖੜੇ ਸਨ ਸਾਰਿਆਂ ਨੇ। [2]ਲਿੱਦ। [3]ਕਈਕੁ ਘੋੜਿਆਂ ਤੇ (ਸਵਾਰ) ਨੇੜੇ ਹੁੰਦੇ ਹਨ। [4](ਸ਼ੇਰ) ਆਪਣਾ ਸਾਰਾ ਬਲ ਲਾ ਕੇ ਤੇ ਮੂੰਹ ਟੱਡ ਕੇ। [5]ਤਿੱਖੇ ਨਹੁੰਆਂ ਵਾਲੇ ਦੋਵੇਂ (ਅਗਲੇ) ਪੈਰ ਉੱਚੇ ਉਠਾ ਕੇ। [6]ਢਾਲ ਦਾ ਆਸਰਾ ਕਰਕੇ ਅੱਗੇ ਰੋਕਿਆ। [7]ਢਾਲ ਨੂੰ ਝੰਝੋੜਨ ਲਈ। [8]ਚਮਕ। [9]ਬਿਜਲੀ ਵਰਗਾ। [10]ਦੋ ਪੈਰ ਤੇ ਮੂੰਹ ਢਾਲ ਪਰ ਤਿੰਨੇ ਹੀ ਸਨ। [11](ਸਦ ਧੱਕਾ ਦਿੱਤਾ) ਤਾਂ ਪਿੱਛੇ ਹਟਕੇ (ਸ਼ੇਰ ਨੇ) ਤਨ ਉੱਚਾ ਕੀਤਾ। [12]ਲੱਕ ਤੋਂ ਕੱਟਕੇ ਦੋ ਹੋਏ ਹੋ (ਡਿੱਗ) ਪਿਆ। [13]ਤਲਵਾਰ। [14]ਜਿਵੇਂ ਕੇਲੇ ਦਾ ਬੂਟਾ ਕੱਟ ਦੇਈਦਾ ਹੈ।

ਮਝਾਰ ਪ੍ਰਵਿਸ਼ੇ ਸਹਿਸਾਏ। ਕੌਲਾਂ ਕੇ ਮੰਦਰ ਕੋ ਗਏ। ਉਤਰਤਿ ਅੰਤਰ ਕੋ ਗਮਨਏ ॥ ੩੭ ॥ ਦਿਵਸ ਜਾਮ ਬਾਕੀ ਜਬਿ ਰਹਯੋ। ਤਬਿ ਕੌਲਾਂ ਗੁਰ ਦਰਸ਼ਨ ਲਹਯੋ। ਬਦਨ ਪੀਤ ਜੁਗ ਪਲਕ ਮਿਲਾਏ। ਗੁਰ ਮੂਰਤ ਉਰ ਧਯਾਨ ਬਸਾਏ ॥ ੩੮ ॥ ਮਨ ਲਯ ਲੀਨ ਗੁਰੂ ਮਹਿੰ ਹੋਵਾ। ਨਿਕਟਿ ਖਰੇ ਕਹੁ ਨਾਂਹਿ ਨ ਜੋਵਾ। ਦਾਸੀ ਮ੍ਰਿਦੁਲ ਉਚਾਰਤਿ ਬੋਲੀ। ਪਕਰਿ ਹਲਾਇ ਸਮਾਧੀ ਛੋਲੀ ॥ ੩੯ ॥ ਖੁਲੇ ਬਿਲੋਚਨ ਦੋਨਹੁੰ ਐਸੇ। ਕਮਲ ਪਾਂਖਰੀ ਬਿਕਸਤਿ ਜੈਸੇ। ਪ੍ਰੀਤਮ ਖਰੇ ਸਮੀਪ ਨਿਹਾਰੇ। ਬਾਰ ਬਾਰ ਹੋਵਤਿ ਬਲਿਹਾਰੇ ॥ ੪੦ ॥ ਨੀਠ ਨੀਠ ਉਠਿ ਕਰਿ ਤਦ ਗਹੇ। ਹਟੀ ਨ ਕਿਮ ਹਟਾਇ ਗੁਰ ਰਹੇ। ਨਿਕਟਿ ਬੈਠਿ ਕਰਿ ਧੀਰਜ ਦੀਨਿ। ਆਤੁਰ ਹੇਰੀ ਪ੍ਰਿਯਾ ਪ੍ਰਬੀਨ ॥ ੪੧ ॥ 'ਤੋਹਿ ਅਨੰਦ ਦੇਨਿ ਕੇ ਹੇਤੁ। ਚਲਿ ਆਏ ਹਮ, ਹੋਹੁ ਸੁਚੇਤ। ਚਤੁਰ ਘਟੀ ਜੀਵਨ ਤੁਵ ਰਹਯੋ।ਪ੍ਰਾਨ ਨਿਦਾਨ ਸਮੋ[1]ਅਬਿ ਲਹਯੋ ॥ ੪੨ ॥ ਦੇਹਿ ਅੰਤ ਲੌ ਬੈਠਹਿੰ ਤੀਰ। ਨਹਿੰ ਉਠ ਜਾਂਹਿ ਕਿਤੇ ਧਰਿ ਧੀਰ। ਦੇਹਨਿ ਕੋ ਸਨੇਹ ਬਿਧਿ[2]ਰਾਚਾ। ਨਹਿੰ ਇਹ ਥਿਰਹਿ, ਜਾਨਿ ਕਚ ਪਾਚਾ[3] ॥ ੪੩ ॥ ਦ੍ਰਿਸ਼ਟਮਾਨ ਇਹ ਸਕਲ ਬਿਨਾਸ਼ੀ। ਲਖਹੁ ਰੂਪ ਆਪਨਿ ਅਬਿਨਾਸ਼ੀ। ਜਨਮਹਿ ਮਰਹਿ ਨ, ਜੋ ਨਿਤ ਨਯੋ। ਜਿਹ ਸੱਤਾ ਕਰਿ ਜਗ ਦ੍ਰਿਸ਼ਟਯੋ ॥ ੪੪ ॥ ਜੋ ਮਿੱਥਯਾ ਕੋ ਦੇਖਿ ਲੁਭਾਵੈ। ਅੰਤਕਾਲ ਬਿਛੁਰੇ ਦੁਖ ਪਾਵੈ। ਸਚ ਕੋ ਲਗੈ ਸੁ ਬਿਛੁਰੇ ਨਾਂਹੀ। ਜਿਸ ਕੋ ਆਵਨ ਜਾਨਿ ਨ ਕਾਹੀ[4] ॥ ੪੫ ॥ ਇਸਤ੍ਰੀ ਪਰਖ ਕਲੀਵ[5]ਨ ਹੋਈ।ਸਤਿ ਚੇਤਨ ਅਨੰਦ ਮਯ ਜੋਈ। ਨਿਜ ਸਰੂਪ ਜਿਨ ਦੀਨਿ ਬਿਸਾਰੀ। ਦੁਖਦ ਸਦਾ ਤਨ ਹੈਤਾ ਧਾਰੀ ॥ ੪੬ ॥ ਸੋ ਨਰ ਜਨਮ ਮਰਨ ਕੋ ਧਾਰੈਂ। ਸਹਹਿੰ ਸੀਸ ਯਮ ਦੰਡ ਕਰਾਰੈ। ਯਾਂਤੇ ਨਿਜ ਸਰੂਪ ਬ੍ਰਿਤਿ ਜੋਰਿ। ਮਿੱਥਯਾ ਤਨ ਹੈਤਾ ਅਬਿ ਛੋਰਿ ॥ ੪੭ ॥ ਤਨ ਹੈਤਾ ਕੇ ਕਾਰਜ ਸਾਰੇ। ਰਾਗ ਦ੍ਵੈਖ ਆਦਿਕ ਜੋ ਧਾਰੇ। ਜਬਿ ਤਨ ਹੈਤਾ ਬਿਨਸਹਿ ਨੀਕੋ[6]ਰਹੈ ਨ ਕੋ[6],ਹੁਇ ਸ਼ੁਧ ਸੁ ਜੀ ਕੋ ॥੪੮॥ ਜਥਾ ਮੂਲ ਕੋ ਦੇਹਿ ਉਖਾਰੇ[7]। ਸੂਕਹਿ ਤਰੁ ਦਲ ਫੂਲ ਸ ਡਾਰੇ। ਤਿਮ ਤਨ ਹੈਤਾ ਸੰਗ ਬਿਕਾਰਾ। ਬਿਨਸਤਿ ਬਿਨਸਹਿੰ ਏਕੋ ਬਾਰਾ[8]।

[1]ਪ੍ਰਾਣਾਂ ਦਾ ਅੰਤ ਸਮਾਂ। [2]ਬਿਧਾਤਾ ਨੇ। [3]ਪਾਜ ਵਾਂਗੂੰ ਕੱਚਾ (ਅ) ਕੱਚਾ ਪੋਚਾ (ਜਿਵੇਂ ਹੁੰਦਾ ਹੈ), ਭਾਵ ਮਿਥਿਆ। [4]ਕਿਧਰੇ। [5]ਖੁਸਰਾ [ਸ:, ਕੀਵ]। [6](ਰਾਗ ਦ੍ਵੈਖ ਆਦਿਕ) ਕੋਈ ਨਹੀਂ ਰਹਿੰਦਾ। [7]ਜਿਵੇਂ ਮੂੰਢ ਨੂੰ ਪੁੱਟ ਦੇਵੀਏ। [8]ਤਨ ਹੈਤਾ ਦੇ ਨਾਸ਼ ਹੋਣ ਤੇ ਇਕੋ ਵੇਰੀ (ਵਿਕਾਰ ਭੀ) ਨਾਸ਼ ਹੋ ਜਾਂਦੇ ਹਨ।

॥ ੪੯ ॥ ਇਮ ਕਹਿ ਕ੍ਰਿਪਾ ਦ੍ਰਿਸ਼ਟਿ ਗੁਰ ਹੇਰੀ। ਦੂਰ ਕਰੀ ਤਨ ਹੰਤਾ ਬੇਰੀ[1]। ਉਰ ਮਹਿੰ ਬ੍ਰਿੱਤਿ ਟਿਕੀ ਸੁਖ ਪਾਵਾ। ਤਤਛਿਨ ਨਿਜ ਸਰੂਪ ਦਰਸਾਵਾ॥੫੦॥ਗੁਰੂ ਕ੍ਰਿਪਾ ਤੇ ਭਾ ਬ੍ਰਹਮ ਗ੍ਯਾਨ। ਲੇਸ਼ ਨ ਰਾਗ ਦ੍ਵੈਸ਼ ਮਦ ਮਾਨ। ਲਗੀ ਬਿਚਾਰਨ-ਜਗ ਕ੍ਯਾ ਭਯੋ। ਮਨ ਨੇ ਕਲਪ ਬ੍ਰਹਮ ਮਹਿੰ ਲਯੋ ॥੫੧॥ ਜਥਾ ਰਜੂ ਮਹਿੰ ਅਹਿ ਕੋ ਜਾਨਿ। ਡਰਪਤਿ ਭਾਜਤਿ ਕੰਪਾ ਠਾਨਿ। ਤਥਾ ਕ੍ਰਾਂਤਿ ਨੇ[2] ਲੋਕ ਭ੍ਰਮਾਏ। ਅਨਹੋਵਤਿ ਕਲਪਨੋ ਦੁਖ ਪਾਏ ॥ ੫੨ ॥ ਇੱਤ੍ਯਾਦਿਕ ਉਰ ਭਯੋ ਬਿਚਾਰ। ਠਹਿਰ ਗਈ ਬ੍ਰਿਤਿ ਬ੍ਰਹਮ ਮਝਾਰ। ਲਗੀ ਸਮਾਧਿ ਗ੍ਯਾਨਿਯਨਿਵਾਰੀ[3]। ਸਕਲ ਅਵਿੱਦ੍ਯਾ ਦੂਰ ਬਿਦਾਰੀ* ॥ ੫੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮਿ ਰਾਸੇ 'ਕੇਹਿਰ ਹਤਨ ਕੋਲਾਂ ਪ੍ਰਤਿ ਉਪਦੇਸ਼' ਪ੍ਰਸੰਗ ਵਰਨਨੰ ਨਾਮ ਤ੍ਰਿਬਿੰਸਤੀ ਅੰਸੂ ॥ ੨੩ ॥

੨੪. [ਕਉਲਾਂ ਪ੍ਰਲੋਕ ਗਮਨ]।

ਦੋਹਰਾ ॥ ਜਿਮ ਮਦ ਉਤਰੇ ਹੋਤਿ ਸੁਧਿ[4] ਤਿਮ ਅੱਗ੍ਯਾਨ ਨਿਵਾਰਿ। ਜਾਨਨੋ ਅਪਨਿ ਸਰੂਪ ਕੋ ਅਦਭੁਤ ਰਿਦੈ ਨਿਹਾਰਿ ॥ ੧ ॥ ਚੌਪਈ ॥ ਇਕ ਘਟਿਕਾ

[1]ਭਾਵ, ਹਉਮੈ ਦੀ ਬੇੜੀ। [2]ਭਰਮ ਨੇ। [3]ਗਿਆਨੀਆਂ ਵਾਲੀ। [4]ਜਿਵੇਂ ਨਸ਼ਾ ਉਤਰਿਆਂ ਹੋਸ਼ ਆਉਂਦੀ ਹੈ।

*ਨਿਰਾ ਗਿਆਨ ਸਮਝ ਯਾ ਬੁੱਧੀ ਦਾ ਵਿਸ਼ਾ ਹੈ। ਸਤਿਗੁਰ ਦੇ ਘਰ ਵਿਚ ਨਾਮ ਦਾ ਅੱਭ੍ਯਾਸ ਰਜ਼ਾ ਦੇ ਦਰਜੇ ਤੇ ਲੈ ਜਾਂਦਾ ਹੈ, ਤੇ ਪ੍ਰੇਮ ਰੰਗ ਨਾਲ ਜੀਵ ਦੀ ਜੀਵਤ ਕਣੀ ਵਾਹਿਗੁਰੂ ਮਿਲਾਪ ਵਿਚ ਜਾਂਦੀ ਹੈ। ਕੌਲਾਂ ਨਾਮ ਅੱਭ੍ਯਾਸਣ ਸੀ, ਉਸ ਨੂੰ ਸਤਿਗੁਰ ਦਾ ਧ੍ਯਾਨ ਸਿੱਧ ਸੀ, ਉਹ ਉੱਚੀ ਆਤਮਾ ਵਾਲੀ ਹੋ ਚੁਕੀ ਹੋਈ ਸੀ, ਸਤਿਗੁਰ ਜੀ ਨੇ ਇਸ ਵੇਲੇ ਪਰਮਾਪਦ ਦੀ ਦਾਤ ਬਖ਼ਸ਼ੀ ਤੇ ਪ੍ਰੀਤ ਨਾਲ ਪ੍ਰਾਪਤ ਹੋਣ ਵਾਲੀ ਮੁਕਤੀ ਤੇ ਸਾਈਂ ਜੀ ਨੂੰ ਮੇਲਣ ਵਾਲੀ ਸਦਗਤੀ ਬਖ਼ਸ਼ ਦਿੱਤੀ। ਫੇਰ ਵੇਦਾਂਤ ਕਦੇ ਸਦਗਤੀ ਨਹੀਂ ਕਰ ਸਕਿਆ। ਹਾਂ, ਬੁੱਧੀ ਨੂੰ ਗ੍ਯਾਨ ਦੇਕੇ ਅਕਲਈਆ ਬਣਾ ਦੇਂਦਾ ਹੈ। ਕੌਲਾਂ ਦੇ ਰਸਾਂ ਕਸਾਂ ਨੂੰ ਜਿੱਤ ਲੈਣ, ਧ੍ਯਾਨ ਸਿੱਧ ਹੋਣ ਤੇ ਨਾਮ ਪ੍ਰੇਮਣ ਹੋਣ ਦੇ ਜ਼ਿਕਰ ਪਿੱਛੇ ਆ ਚੁਕੇ ਹਨ ਤੇ ਪਿਛਲੇ ਅੰਸ਼ੂ ਦੇ ੪੫ ਤੇ ੪੬ ਅੰਕ ਵਿਚ ਗੁਰੂ ਜੀ ਵਰ ਦੇ ਆਏ ਹਨ ਕਿ ਭਾਵ ਸਾਗਰ ਤੋਂ ਤੂੰ ਉਧਰ ਗਈ ਫੇਰ ਜਨਮ ਮਰਨ ਤੇਨੂੰ ਨਹੀਂ ਹੋਣਾ, ਉੱਤਮ ਪਦ ਤੈਨੂੰ ਦੇ ਦਿੱਤਾ। ਫਿਰ ਦੇਖੋ ਕੌਲਾਂ ਨੇ ਕੇਸਾ ਗੁਰ ਘਰ ਦੀ ਮੁਕਤੀ ਦਾ ਆਦਰਸ਼ ਦਿਖਾਇਆ ਹੈ। (ਦੇਖੋ ਪਿਛਲਾ ਅੰਸ਼ੂ ਅੰਕ ੪੯) ਕਿ ਉਹ ਅੰਤ ਸਮੇਂ ਸਤਿਗੁਰ ਦੇ ਦਰਸ਼ਨ ਮੰਗਦੀ ਹੈ। ਉਹ ਪ੍ਰੇਮ ਨਾਲ ਪ੍ਰਾਪਤ ਵਾਹਿਗੁਰੂ ਮਿਲਾਪ ਨੂੰ ਮੁਕਤੀ ਸਮਝਦੀ ਹੈ, ਜੈਸੇ ਗੁਰਵਾਕ ਹੈ:-

ਅਤਿ ਸੁੰਦਰ ਕੁਲੀਨ ਚਤੁਰ ਮੁਖਿ ਛਿਆਲੀ ਧਨਵੰਤ ॥
ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥ ੧ ॥ [ਰਾਗੁ ਮਾ ੫

ਨਾਮ ਅਭ੍ਯਾਸ ਨਾਲ ਹਉਮੈ ਕੱਟ ਜਾਇ, ਉਹ ਨਿਰਮਲਤਾ ਸਦਗਤੀ ਹੈ, ਉਹ ਗ੍ਯਾਨ ਹੈ।

ਲਗਿ ਬਾਕ ਸੁਨਾਏ। ਸਤਿਗੁਰ ਗਜਾਨ ਦਿਯੋ ਭ੍ਰਮ ਜਾਏ*। ਮੁੱਦ੍ਰਿਤ ਨੈਨ ਸਰੂਪ ਬਿਚਾਰਨੋ। ਦੈ ਘਟਿਕਾ ਲਗਿ ਆਨੰਦ ਧਾਰਨੋ ॥ ੨ ॥ ਪੁਨ ਪ੍ਰੀਤਮ ਕੌ ਹੇਰਨਿ ਲਾਗੀ। 'ਧੰਨ ਧੰਨ ਗੁਰ! ਮੈਂ ਬਡਿਭਾਗੀ। ਜਿਸ ਪਦ ਹੈਤ ਜਤੀ ਬ੍ਰਹਮਚਾਰੀ। ਜੋਗੀ ਆਦਿ ਕਸ਼ਟ ਬਹੁ ਧਾਰੀ ॥੩॥ ਸੋ ਮੋਕਹੁ ਛਿਨ ਮਾਹਿ ਦਰਸਾਯਹੁ। ਹੌਮੈਂ ਦੀਰਘ ਰੋਗ ਮਿਟਾਯਹੁ। ਧੰਨ ਧੰਨ ਸਤਿ-ਗੁਰ ਗਤਿ ਨਯਾਰੀ। ਨਮੋ ਨਮੋ ਭਵ ਭੰਜਨਹਾਰੀ! ॥ ੪ ॥ ਗੂੜ[1] ਗੁਪਤ ਤਤਕਾਲ ਜਨਾਯਹੁ। ਕੋਟ ਜਨਮ ਕੋ ਕਸ਼ਟ ਮਿਟਾਯਹੁ। ਹੇ ਸਤਿਗੁਰ ਮੈਂ ਭਈ ਸਨਾਥਾ[2]। ਇਮ ਕਹਿ ਧਰਨੋ ਚਰਨ ਪਰ ਮਾਥਾ ॥ ੫ ॥ ਸ਼੍ਰੀ ਹਰਿ ਗੋਬਿੰਦ ਪੁਨਹੁ ਬਖਾਨਾ। 'ਤਵ ਤਨ ਅੰਤ ਸਮਾਂ ਨਿਯਰਾਨਾ। ਹੋਹੁ ਕੁਸ਼ਾ-ਸਨ[3] ਪਰ ਥਿਰ ਅਬੈ†। ਮਨਹਿ ਟਿਕਾਉ ਛੋਰ ਦਿਸ਼ਿ ਸਬੈ[4]' ॥੬॥ ਤਤ-ਛਿਨ ਦਾਸੀ ਕੁਸ਼ਾ[5] ਛਸਾਈ। ਬਿਕੁਲਾਵਤਿ ਉਠਾਇ ਕਰਿ ਪਾਈ। ਆਂਖ ਉਘਾਰਤਿ ਹਰਤਿ ਗੁਰ ਕੋ। ਬਸਨਹਾਰਿ ਜੋ ਨਿਸ ਦਿਨ ਉਰ ਕੋ ॥ ੭ ॥ ਬੋਲਨਿ ਸ਼ਕਤਿ ਰਹੀ ਪੁਨ ਨਾਂਹੀ।ਚਖਨ ਪਲਕ[6]ਗੁਰਦਰਸ਼ਨਿ ਮਾਂਹੀ‡। ਹੇਰਤਿ ਹੇਰਤਿ‡ਨਿਕਸੇ ਪ੍ਰਾਨਾ। ਭਈ ਧੰਨ ਪਦ‡ਪਾਇ ਮਹਾਨਾ ॥ ੮ ॥ ਮ੍ਰਿਤਕ ਭਈ ਗੁਰ ਦਾਸ ਹਕਾਰੇ। ਤਿਸ ਕੀ ਦਾਸੀ ਸਾਥ ਉਚਾਰੇ।'ਮ੍ਰਿਤਕ ਕ੍ਰਿਆ ਕੀਜਹਿ ਅਬਿ ਸਾਰੀ§। ਲੇ ਗਮਨਹੁ ਸ਼ੁਭ ਬਾਗ ਮਝਾਰੀ[7] ॥ ੯ ॥ ਕਹੇ ਗੁਰੂ ਕੇ ਮਿਲਿ ਨਰ ਨਾਰਿ। ਕਰੀ ਨੁਹਾਵਨਿ ਨਿਰਮਲ ਬਾਰ[7]। ਬਹੁਤ ਮੋਲ ਕੋ ਪਾਇ ਦੁਸ਼ਾਲਾ। ਗਾਇ ਰਬਾਬੀ ਸਬਦ ਬਿਸ਼ਾਲਾ ॥੧੦॥ਲੇ

---

[1]ਗੁੱਝਾ। [2]ਨਿਹਾਲ। [3]ਦੱਭ ਦੇ ਆਸਨ ਤੇ। [4]ਸਭ ਪਾਸਿਆਂ ਤੋਂ ਮਨ ਨੂੰ ਹਟਾਕੇ। [5]ਦੱਭ। [6]ਛਾਪ ਬਿਨਾ ਝਮਕੇ ਅੱਖਾਂ ਦੀ ਟੱਕ। [7]ਨਿਰਮਲ ਜਲ ਨਾਲ।

*ਹੁਣ ਤਕ ਕੌਲਾਂ ਅੱਗਯਾਨ ਵਿਚ ਸੀ, ਇਹ ਖਿਆਲ ਕਰਨਾ ਦਰੁਸਤ ਨਹੀਂ। ਹੁਣ ਸਰੂਪ ਵਿਚ ਲੀਨ ਹੈ। ਜਿਸ ਨੂੰ ਪਰਮਗਤੀ ਮਿਲ ਗਈ ਹੈ ਤੇ ਬ੍ਰਹਮ ਗਯਾਨ ਹੋ ਚੁਕਿਆ ਹੈ ਕੀਹ ਉਸ ਲਈ ਅਜੇ ਇਸ ਬ੍ਰਾਹਮਣੀ ਵਹਿਮ ਦੀ ਲੋੜ ਬਾਕੀ ਹੈ ਕਿ ਕੁਸ਼ਾ ਦੇ ਆਸਨ ਤੇ ਮਰੇ ਤੇ ਜੇ ਪਲੈਂਘ ਤੇ ਮਰ ਜਾਏ ਤਾਂ ਉਹ ਬ੍ਰਹਮ ਗਯਾਨ ਦੌੜ ਜਾਏਗਾ? ਇਹ ਬਾਤਾਂ ਭ੍ਰਮ ਮਾਤ੍ਰ ਹਨ, ਜਾਪਦਾ ਹੈ ਕਿ ਰਾਜ ਦਰਬਾਰ ਦੇ ਬ੍ਰਾਹਮਣ ਮੁਖੀਆਂ ਨੇ ਮਲੋਮੱਲੀ ਪ੍ਰਚਾਈਆਂ ਹਨ ਯਾ ਆਖੇਪਕ ਹਨ। ‡ਮਹਾਨ ਤੇ ਧੰਨਤਾ ਯੋਗ ਪਦ ਦਾ ਕਵਿ ਜੀ ਆਪ ਰੂਪਕ ਦੱਸ ਰਹੇ ਹਨ, ਜਿਸ ਵਿਚ ਜਾਣਨਾ ਮਾਤ੍ਰ ਮੁਖ ਨਹੀਂ ਪਰ ਪ੍ਰੇਮ ਨਾਲ ਜੁੜ ਜਾਣਾ ਮੁਖ ਹੈ।

§ਮ੍ਰਿਤਕ ਕ੍ਰਿਆ ਕਰੋ ਤੋਂ ਮੁਰਾਦ ਆਪਣੇ ਢੰਗ ਦੀ ਹੈ, ਮੁਸਲਮਾਨੀ ਤ੍ਰੀਕੇ ਨੂੰ ਮ੍ਰਿਤਕ ਕ੍ਰਿਆ ਨਹੀਂ ਆਖਦੇ।

ਕਵਿ ਗਮਨੇ ਉਪਬਨ ਮਾਂਹੀ। ਇਮ ਕੌਲਾਂ ਗਥ ਸਗਰੀ ਪ੍ਰਾਹੀ* ।ਇਤਿ
ਸਤਿਗੁਰ ਬੈਠੇ ਲਾਇ ਦਿਵਾਨ।ਆਵਤਿ ਭਏ ਲੋਕ ਸਭਿ ਜਾਨਿ ॥੧੧॥ਅਥ
ਸ਼ੋਕ ਠਾਨਿ ਬੈਠਹਿੰ ਗੁਰ ਭੀਰ।ਆਧੋ ਪੈਂਦਖਾਨ ਬਰ ਬੀਰ । 'ਹਾਇ !
ਮਾਤ' ਕਹਿ ਉੱਚ ਪੁਕਾਰਾ।ਦੇ ਧੀਰਜ ਸਤਿਗੁਰ ਨਿਰਵਾਰਾ ॥੧੨॥ ਸਭਿ
ਹੀ ਸੁਭਟ, ਸਿੱਖ ਨਰ ਪੁਰਿ ਕੋ।ਗਮਨੇ ਬੈਠਿ ਬੈਠਿ ਢਿਗ ਗੁਰਕੋ।ਸੰਧਨਾ
ਭਈ ਗਏ ਗੁਰੁ ਡੇਰੇ। ਨਿਜ ਨਿਜ ਥਾਨ ਸਕਲ ਚਲਿ ਹੇਰੇ ॥ ੧੩ ॥

---

[1]ਇਸ ਤਰ੍ਹਾਂ ਕੌਲਾਂ ਨੇ ਸਾਰੀ ਸ਼ੁਭਗਤੀ ਪਾ ਲਈ। [ਹਿੰਦੀ, ਗੱਬ=ਮਾਲ, ਪੂੰਜੀ, ਗਤੀ] (ਅ) ਇਉਂ ਕੌਲਾਂ ਦੀ ਸਾਰੀ ਗਾਥਾ (ਕਥਾ) ਆਖੀ ਹੈ।

*ਸ਼੍ਰੀ ਕੌਲਾਂ ਜੀ ਦੇ ਪ੍ਰਸੰਗ ਦੀ ਪੁਰਾਣੀ ਖੋਜ ਕਰਦਿਆਂ ਪਹਿਲੀ ਸ਼ੈ ਮਹਿਮਾ ਪ੍ਰਕਾਸ਼ ਹੈ। ਸਾਡੇ ਪਾਸ ਜੋ ਪੋਥੀ ਹੈ ਸੋ ੧੮੫੭ ਬਿ: ਸੰਮਤ ਦੀ ਲਿਖੀ ਹੋਈ ਹੈ, ਅਰਥਾਤ ਸ੍ਰੀ ਗੁਰ ਪ੍ਰਤਾਪ ਸੂਰਜ ਤੋਂ ੪੩ ਵਰ੍ਹੇ ਪਹਿਲੋਂ ਦੀ ਲਿਖੀ ਹੋਈ; ਉਦ ਇਹ ਰਚਨਾ ੧੮੩੦–੩੩ ਦੇ ਲਗ ਪਗ ਦੀ ਹੈ। ਇਸ ਵਿਚ ਕੌਲਾਂ ਜੀ ਦਾ ਪ੍ਰਸੰਗ ਨਹੀਂ ਹੈ। ਵਾਰਤਕ ਮਹਿਮਾ ਪ੍ਰਕਾਸ਼ ੧੭੯੮ ਬਿ: ਦੀ ਰਚਨਾ ਹੈ, ਉਸ ਵਿਚ ਭੀ ਇਹ ਪ੍ਰਸੰਗ ਨਹੀਂ ਹੈ। ਗੁਰ ਬਿਲਾਸ ਛੇਵੀਂ ਪਾਤਸ਼ਾਹੀ ਵਿਚ ਪ੍ਰਸੰਗ ਰਤਾ ਰਤਾ ਫ਼ਰਕ ਨਾਲ ਹੈ, ਪਰ ਇਸ ਗੁਰ ਬਿਲਾਸ ਦੇ ਰਚਨ ਦਾ ਸਮਾਂ ਮਹਾਰਾਜਾ ਸ਼ੇਰ ਸਿੰਘ ਦਾ ਸਮਾਂ ਖਿਆਲ ਕੀਤਾ ਜਾ ਰਿਹਾ ਹੈ, ਇਹ ਸਮਾਂ ਸੂਰਜ ਪ੍ਰਕਾਸ਼ ਵਾਲੇ ਸਮਾਪਤੀ ਦੇ ਨਾਲ ਹੀ ਜਾ ਢੁੱਕਦਾ ਹੈ। ਪੰਜ ਸੌ ਸਾਖੀ ਦੀ ਪੋਥੀ ਬੜੀ ਖੋਜ ਕਰਨ ਤੇ ਭੀ ਸਾਨੂੰ ਅਜੇ ਤਕ ਨਹੀਂ ਮਿਲੀ।

ਸਭ ਤੋਂ ਪੁਰਾਤਨ ਲੇਖਕ ਭਾਈ ਗੁਰਦਾਸ ਜੀ ਹਨ ਜੋ ਗੁਰੂ ਜੀ ਦੇ ਸਮੇਂ ਹੋਏ ਹਨ। ਕਵਿ ਸਿੰਤੋਖ ਸਿੰਘ ਜੀ ਨੇ ਉਹਨਾਂ ਦੀ ਇਕ ਪਉੜੀ (ਵਾਰ ੨੬ ਪਉੜੀ ੨੪) ਗੁਰੂ ਜੀ ਦੇ ਬੀਰ ਰਸੀ ਜੀਵਨ ਪਰ ਲੋਕਾਂ ਦੀਆਂ ਉਸ ਵੇਲੇ ਦੀਆਂ ਟਿੱਕਾਵਾਂ ਤੇ ਇਤਰਾਜ਼ਾਂ ਦੀ ਦਿਤੀ ਹੈ। ਉਸ ਪਉੜੀ ਵਿਚ ਕੋਈ ਹਰਫ਼ ਯਾ ਪਦ ਇਸ਼ਾਰੇ ਮਾਤ੍ਰ ਐਸਾ ਨਹੀਂ ਜਿਸ ਤੋਂ ਕੌਲਾਂ ਜੀ, ਯਾ ਉਹਨਾਂ ਕਰਕੇ ਕਿਸੇ ਉਲਾਂਭੇ ਦਾ ਇਸ਼ਾਰਾ ਹੋਵੇ ਯਾ ਸਪਸ਼ਟ ਉਲਾਂਭੇ ਦਾ ਵਰਣਨ ਹੋਵੇ। ਜੇ ਕੌਲਾਂ ਜੀ ਦੀ ਸਾਖੀ–ਜਿਵੇਂ ਇਥੇ ਦਿੱਤੀ ਹੈ–ਹੋਈ ਹੁੰਦੀ ਤਾਂ ਇਸ ਪਉੜੀ ਵਿਚ ਜ਼ਿੱਕਰ ਜ਼ਰੂਰ ਹੁੰਦਾ। ਬਾਹਰ ਦੇ ਲਿਖੇ ਫਾਰਸੀ ਲੇਖਕਾਂ ਦੀ ਸਾਰੀ ਖੋਜ ਦਾ ਅਵਸਰ ਇਸ ਵੇਲੇ ਅਸਾਂ ਪਾਸ ਨਹੀਂ, ਪਰ ਦਬਿਸਤਾਨਿ ਮਜ਼ਾਹਬ ਵੀਹਵੇਂ ਸਤਿਕੁਰਾਂ ਦੇ ਸਮੇਂ ਲਿਖੀ ਗਈ ਹੈ, ਕਿਉਂਕਿ ਲੇਖਕ ਇਕ ਥਾਵੇਂ ਲਿਖਦਾ ਹੈ ਕਿ "ਮੈਂ ਗੁਰੂ ਹਰਿਗੋਬਿੰਦ ਜੀ ਦੀ ਜ਼ਬਾਨੀ ਇਹ ਗੱਲ ਸੁਣੀ ਹੈ।" ਇਹ ਲੇਖਕ ਕੌਲਾਂ ਜੀ ਦਾ ਜ਼ਿਕਰ ਨਹੀਂ ਕਰਦਾ; ਉਂਵ ਉਸ ਨੇ ਹੋਰ ਕਈ ਪ੍ਰਸੰਗ ਗੁਰੂ ਸਾਹਿਬਾਂ ਬਾਬਤ ਲਿਖੇ ਹਨ।

ਭਾਈ ਸਿੰਤੋਖ ਜੀ ਨੇ ਜੋ ਕੁਝ ਲਿਖਿਆ ਹੈ, ਉਸੇ ਨੂੰ ਖੋਜ ਕੇ ਪੜ੍ਹਿਆ ਜਾਵੇ ਤਾਂ ਇਸ ਸਿੱਟੇ ਤੇ ਪਹੁੰਚੀ ਦਾ ਹੈ ਕਿ ਕੌਲਾਂ ਕੱਲਜਾਨ ਵਾਸਤੇ ਆਈ ਤੇ ਸਦਗਤੀ ਨੂੰ ਪ੍ਰਾਪਤ ਹੋਈ। ਜਵਾਬ–(੧) ਕੌਲਾਂ ਜੀ ਦੇ ਸ਼ਰਨ ਆਉਣ ਦੀ ਦਰਖਾਸਤ ਵਾਲੇ ਪੱਤ੍ਰ ਦੇ ਜਵਾਬ ਵਿਚ ਗੁਰੂ ਜੀ

ਨੇ ਲਿਖਿਆ ਹੈ:—'ਜੇ ਜਹਾਜ ਚਢ ਗਏ ਹਮਾਰੇ। ਦੀਨ ਦੁਨੀ ਹਮ ਤਿਸ ਰਖਵਾਰੇ। ਬਿਨਾ ਜਹਾਜ ਚਢੇ ਨਹਿੰ ਢਾਲੀ। ਬਡ ਪੁਰਖਨ ਕੀ ਹੈ ਅਸ ਚਾਲੀ'। [ਰਾਸਿ ੫ ਅੰਸੂ ੧੯ ਅੰਕ ੨੮, ੨੯]। ਜਿਸ ਦੇ ਉੱਤਰ ਵਿਚ ਕੌਲਾਂ ਲਿਖਦੀ ਹੈ:—'ਸੁਨੀਅਹਿ ਗੁਰੂ ਗਰੀਬ ਨਿਵਾਜੂ। ਮੈਂ ਤਨ ਮਨ ਤੇ ਚਢੀ ਜਹਾਜੂ'। [ਰਾਸਿ ੫, ਅੰਸੂ ੧੯ ਅੰਕ ੩੨] ਸਿੱਖੀ ਬੋਲ ਚਾਲ ਵਿਚ ਜਹਾਜ਼ ਚੜ੍ਹਨ ਦੇ ਅਰਥ ਹਨ ਸਿਖ ਧਰਮ ਨੂੰ ਧਾਰਨ ਕਰ ਲੈਣਾ। (੨) ਭਾਈ ਬੁੱਢਾ ਜੀ ਨੂੰ ਜਦ ਗੁਰੂ ਜੀ ਕੌਲਾਂ ਨੂੰ ਲਿਆਉਣੋਂ ਸੰਕੋਚ ਦੱਸਦੇ ਹਨ ਤਾਂ ਭਾਈ ਬੁੱਢਾ ਜੀ ਕਹਿੰਦੇ ਹਨ ਕਿ ਉਹ ਪਿਛਲੇ ਜਨਮ ਦੀ ਬੜੀ ਤਪੱਸ੍ਵਨੀ ਹੈ, ਉਸ ਨੇ ਬੂਤ ਧਾਰੇ ਤੇ ਘਾਲ ਕੀਤੀ ਹੈ, ਇਹ ਉਸ ਦੇ ਧਰਮ ਅਨੁਰਾਗਨਿ ਤੇ ਅਧਿਕਾਰੀ ਜੱਗਜਾਸੂ ਹੋਣ ਦਾ ਸਬੂਤ ਹੈ, ਯਥਾ:—'ਚਿਰੰਕਾਲ ਕੀ ਤਪ ਕੋ ਤਾਪਤਿ। ਅਬਿ ਭੀ ਹੈ ਨ ਆਪ ਕੋ ਪ੍ਰਾਪਤ ?॥ ੧੬ ॥ ਕਿਸੂ ਦੇਸ਼ ਤੇ ਤਨ ਝੁਰਕਾਨੀ। ਤਊ ਘਾਲ ਤੇ ਉਚਿਤੇ ਜਾਨੀ। ਚੰਦ੍ਰਾਇਣ ਆਦਿਕ ਬ੍ਰਤ ਧਰੇ। ਕਸ਼ਟ ਅਛਿਕ ਤਨ ਸਹਿਬੋ ਕਰੇ' ॥ ੧੭ ॥ [ਰਾਸ ੫ ਅੰਸੂ ੧੯] । (੩) ਫਿਰ ਕੌਲਾਂ ਆਪ ਆਪਣੇ ਪਿਤਾ ਦੀ ਝਿੜਕ ਦੇ ਜਵਾਬ ਵਿਚ ਕਹਿੰਦੀ ਹੈ:—ਮੈਂ ਤੇ ਤਰੀ ਪਰੀ ਸ਼ਰਨਾਈ। ਨਿਕਸੀ ਨਰਕ ਸੁਰਗ ਮਹੁੰ ਆਈ'। [ਰਾਸ ੫ ਅੰਸੂ ੨੪ ਅੰਕ ੧੫] (੪) ਨਾਨਕ ਮਤੇ ਜਾਣ ਲਗਿਆਂ ਕੌਲਾਂ ਸਤਿਗੁਰਾ ਦੇ ਨਿੱਤ ਦਰਸ਼ਨ ਦੀ ਯਾਚਨਾ ਕਰਦੀ ਹੈ ਤਾਂ ਗੁਰੂ ਜੀ ਫੁਰਮਾਉਂਦੇ ਹਨ:—'ਪਾਛਲ ਰਾਤ ਉਠਹੁ ਅਸ਼ਨਾਨਹੁ। ਜਪੁਜੀ ਮੁਖ ਤੇ ਪਾਠ ਬਖਾਨਹੁ। ਭੋਗ ਪਾਇ ਜਬਿ ਸੀਸ ਨਿਵਾਵੈਂ। ਦਰਸ ਹਮਾਰੋ ਤਬਿ ਤੂੰ ਪਾਵੈਂ'। [ਰਾਸਿ ੫ ਅੰਸ ੪੧, ਅੰਕ ੨੨]। ਜਿਸ ਦਿਨ ਕੌਲਾਂ ਵਿਆਕੁਲ ਹੋ ਇੰਨੀ ਅੰਤਰ ਮੁਖ ਹੋਈ ਕਿ ਸਮਾਧੀ ਲੱਗ ਗਈ ਉਸ ਦਿਨ ਗੁਰੂ ਜੀ ਉਸ ਦੀ ਅੰਤ੍ਰੀਵ ਵਿੱਚ ਨੂੰ ਸਹੀ ਕਰਕੇ ਉਸ ਵਲ ਟਰਦੇ ਹਨ। ਕਵੀ ਜੀ ਉਸ ਵੇਲੇ ਦੇ ਬਿਰਦ ਨੂੰ ਐਉਂ ਦੱਸਦੇ ਹਨ:—'ਭਗਤ ਵਛਲ ਜੋ ਬਿਰਦ ਉਦਾਰਾ। ਉਰ ਗਾਢੇ ਕਰਿ ਅੰਗੀਕ ਰਾ'। [ਰਾ: ੫ ਅੰਕ ੫੭ ਅੰਸ ੪੬]। (੬) ਜਦ ਕੌਲਾਂ ਨੂੰ ਆਪਣਾ ਨਾਮ ਕਾਇਮ ਦੱਖਣ ਦੀ ਮਾਇਆ ਫੁਰਦੀ ਹੈ ਤੇ ਪੁੱਤ੍ਰ ਦੀ ਲੋੜ ਭਾਸਦੀ ਹੈ, ਤਾਂ ਗੁਰੂ ਜੀ ਉਸ ਨੂੰ ਕੌਲਸਰ ਲਾਕੇ ਨਾਮ ਕਾਇਮ ਰਹਿਣੇ ਦੀ ਲੋੜ ਪੂਰੀ ਕਰ ਦੇਂਦੇ ਹਨ ਤੇ ਉਹ ਮੁਖੀ ਹੋ ਜਾਂਦੀ ਹੈ।

ਸਾਰਿਆਂ ਗੁਰੂ ਸਾਹਿਬਾਨ ਦਾ ਇਕ ਪ੍ਰਬਲ ਬਿਰਦ ਰਿਹਾ ਹੈ:—ਜੋ ਕਿ ਕਿਸੇ ਨੇ ਪ੍ਰੀਤਵਾਨ ਹੋਕੇ ਯਾ ਪ੍ਰੇਮਵਸ਼ ਹੋਕੇ ਆਪ ਨੂੰ ਯਾਦ ਕੀਤਾ ਹੈ ਓਥੇ ਹੀ ਅੱਪੜੇ ਹਨ, ਯਾ ਜੇ ਸ਼ਰਨ ਮੰਗੀ ਹੈ ਤਾਂ ਦਿੱਤੀ ਹੈ। ਛੇਵੇਂ ਹੀ ਸਤਿਗੁਰਾਂ ਦਾ ਭਾਈ ਰੂਪੇ ਆਦਿਕਾਂ ਦੇ ਪਹੁੰਚਣਾ, ਭਰੋਲੀ ਸਾਈਂ ਦਾਸ ਨੂੰ ਬਚੁੜਨਾਂ, ਨਾਨਕ ਮਤੇ ਸਾਧੂ ਪਾਸ ਅੱਪੜਨਾ, ਕਸ਼ਮੀਰ ਮਾਈ ਭਾਗਭਰੀ ਦੀ ਖਿੱਚ ਤੇ ਜਾ ਪਹੁੰਚਣਾ, ਕਈ ਪ੍ਰਸੰਗ ਹਨ। ਮਾਈ ਭਾਗਭਰੀ ਦੇ ਪ੍ਰਸੰਗ ਉਤੇ ਕੋਈ ਕਿੰਤੂ ਨਹੀਂ ਕਰਦਾ, ਕਿਉਂਕਿ ਉਹ ਬ੍ਰਿੱਧਾ ਹੈ, ਪਰ ਕੌਲਾਂ ਦੇ ਪ੍ਰਸੰਗ ਤੇ ਇਸ ਕਰਕੇ ਕਿ ਉਹ ਜੁਆ ਅਵਸਥਾ ਵਿਚ ਹੈ। ਕਿੰਤੂ ਕਰਨਾ ਸਤਿਗੁਰਾਂ ਦੇ ਬਿਰਦ ਨੂੰ ਨਾ ਸਮਝ ਸਕਣਾ ਹੈ। ਉਹਨਾਂ ਦਾ ਬਿਰਦ ਹੈ ਦਿਲਸਾਨੀ ਦਿਲ ਦੀ ਪੀੜਾ ਨੂੰ ਹਰਨਾ, ਉੱਚੇ ਸੁਹਣੇ ਪਿਆਰ ਤੇ ਪਿਆਰ ਦੀ ਤੀਖਣਤਾ ਨੂੰ ਸੜ ਉੱਠਣ ਤੋਂ ਬਚਾ ਕੇ ਆਤਮ ਜੀਵਨ ਦੀ ਰੌ ਵਿਚ ਜਿਵਾਲ ਦੇਣਾ। ਇਸ ਬਿਰਦ ਦੇ ਪਾਲਣ ਵਿਚ ਉਹਨਾਂ ਜੁਵਾ ਕਿ ਬ੍ਰਿੱਧ, ਮਨੁੱਖ ਕਿ ਇਸਤ੍ਰੀ

ਰਾਉ ਕਿ ਰੰਕ ਕਿਸੇ ਵਿਚ ਫਰਕ ਨਹੀਂ ਕਰਨਾ। ਇਸ ਬਿਰਦ ਦੀ ਹਰ ਹਾਲ ਵਿਚ ਪਾਲਣਾ ਕਰਨੀ ਉਨ੍ਹਾਂ ਦੀ ਨਿਰਭੈਤਾ ਤੇ ਭਗਤ ਵੱਛਲਤਾ ਦਾ ਕਮਾਲ ਦੱਸਦੀ ਹੈ, ਤੇ ਮਹਾਨ ਆਦਰ ਯੋਗ ਹੈ। ਉਨ੍ਹਾਂ ਦੇ ਐਸੇ ਪ੍ਰਸੰਗਾਂ ਪਰ ਤੰਗ ਤੇ ਮੁਰਦਾਰ ਦਿਲਾਂ ਨੂੰ ਹੀ ਕਿੰਤੂ ਫੁਰਦੇ ਹਨ।

ਫਿਰ ਸ਼੍ਰੀ ਗੁਰੂ ਹਰਿਗੋਬਿੰਦ ਜੀ ਦੇ ਸ਼ੁਭਾਚਰਣ ਬਾਬਤ ਕਵੀ ਜੀ ਲਿਖਦੇ ਹਨ:—

ਇਹ ਸੁੰਦਰਤਾ ਇਹ ਤਰੁਨਾਈ। ਇਹ ਕਦ, ਇਹ ਬਲ, ਇਹ ਚਤੁਰਾਈ।
ਸਭਕੋ ਪਾਇ ਕਿਯੋ ਮਨ ਬਸ ਮੈ। ਨਹਿ ਦੇਰਤਿ ਕਬਹੂੰ ਕਿਸ ਰਸ ਮੈ॥

[ਰਾ: ਪ ਅੰ: ੭–੩੭]

ਪੁਨਾ:—ਬਾਸਹਿੰ ਸਾਗਰ ਮਹਿੰ ਦਿਨ ਰੈਨ। ਪਟ ਪਾਲੋ ਬੀ ਆਲੋ ਹੈ ਨ।
ਕਾਜਰ ਕੋ ਕੋਠਾ ਬਡ ਕਾਰੋ। ਕਰਹਿੰ ਕਾਰ ਬਿਚ ਸੈਲ ਸਕਾਰੋ॥੬॥
ਤਉ ਸ਼ਜਾਮਤਾ ਛੂਈ ਨ ਲੇਸ਼। ਉੱਜਲ ਪੋਸ਼ਿਸ਼ ਰਹੈ ਹਮੇਸ਼।
ਜੇਤਿਕ ਮਹਾਂ ਅਜ਼ਮਤੀ ਨਰ ਹੈਂ ਗੁਰਕੋ ਪਿਖਿ ਪਿਖਿ ਬਿਸਮਤਿ ਉਰ ਹੈਂ॥੭॥
ਪਰੇ ਜਗਤ ਬਿਵਹਾਰਨ ਐਸੇ। ਹਰਖ ਸ਼ੋਕ ਉਰ ਛੁਹਜੇ ਨ ਕੈਸੇ॥ [ਰਾ: ਪ ਅੰ: ੫੫]

ਫਿਰ ਕਾਜ਼ੀ ਦੇ ਸ਼ਾਹ ਪਾਸ ਜਾ ਪੁਕਾਰਨ ਤੇ ਵਜ਼ੀਰ ਖਾਂ ਪਾਤਸ਼ਾਹ ਨੂੰ ਕਉਲਾਂ ਦਾ ਹਾਲ ਸੁਣਾਉਂਦਾ ਹੋਇਆ ਦੱਸਦਾ ਹੈ ਕਿ ਗੁਰੂ ਦਾ ਘਰ ਨਿਮਾਣਿਆਂ ਦਾ ਮਾਣ ਹੈ ਤੇ ਉੱਥੇ ਅਨੇਕਾਂ ਹੀ ਨਰ, ਝੋਲੀ ਪਏ ਰਹਿੰਦੇ ਹਨ, ਜਿਨ੍ਹਾਂ ਨੂੰ ਗੁਰੂ ਜੀ ਦੇ ਅਤੁੱਟ ਲੰਗਰੋਂ ਭੋਜਨ ਤੇ ਬਸਤ੍ਰ ਆਦਿ ਮਿਲਦੇ ਰਹਿੰਦੇ ਹਨ:—

'ਹਜ਼ਰਤ ਸੁਨਹੁ ਕਹਾਂ ਕਿਸ ਕਹੀਅਹਿ। ਕਲਜੁਗ ਸਮਾਂ ਕਹਿਰ ਕੋ ਲਹੀਅਹਿ।
ਤਨੁਜਾ ਤਰੁਨ ਕੀਨਿ ਦੁਖਿਆਰੀ। ਕਰਜੋ ਨਿਕਾਹ ਨ, ਦਿਨ ਪ੍ਰਤਿ ਮਾਰੀ॥ ੮॥
ਹੁਇ ਲਚਾਰ ਨਿਕਸੀ ਗ੍ਰਿਹ ਛੋਰਿ। ਬਿਚਰਤਿ ਗਈ ਸੁਧਾਸਰ ਓਰਿ।
ਇਸਕੋ **ਮਾਰਨ ਤੇ ਝਰਿ ਧਰਿ ਕੈ॥** ਬਸੀ ਤਹਾਂ, ਆਇ ਨ ਮੁਰ ਕਰਿਕੈ॥੯॥

ਸ਼੍ਰੀ ਗੁਰ ਕੋ ਘਰ ਸਦਾ ਕ੍ਰਿਪਾਲ। ਪਰੇ ਅਨੇਕ ਰਹਹਿੰ ਨਰ ਬਾਲ।
ਅੰਨ ਸਭਿਨਿ ਕੋ ਦੇਤੇ ਰਹੈਂ। ਅਸਨ ਬਸਨ ਬਸਹਿ ਜੁ ਤਹਿੰ, ਲਹੈ॥ ੧੦॥
ਤਿਨ ਪਰ ਕਰਤਿ ਪੁਕਾਰ ਅਜਾਨ। ਜਿਨਹੁ ਦੀਨਿ ਬਡ ਹਜ਼ਰਤ ਪ੍ਰਾਨ।
ਮੀਆਂ ਮੀਰ ਆਦਿ ਜੇ ਪੀਰ। ਜਿਨਤੇ ਅਦਬ ਕਰਹਿੰ ਮਿਲਿ ਤੀਰ॥ ੧੧॥

[ਰਾਸਿ ਪ ਅੰਸੂ ੨੫]

ਭਾਈ ਸੰਤੋਖ ਸਿੰਘ ਜੀ ਦੇ ਸਮੇਂ ਦੇ ਨੇੜੇ ਤੇੜੇ ਦੇ ਹੋਰ ਲੇਖਕ ਤੇ ਮਗਰਲੇ ਇਤਿਹਾਸਕਾਰਾਂ ਨੇ ਕੌਲਾਂ ਦੇ ਪ੍ਰਸੰਗ ਬਾਬਤ ਜੋ ਕੁਛ ਲਿਖਿਆ ਹੈ ਸੋ ਇਹ ਹੈ:—

(੧) ਸ਼੍ਰੀ ਗੁਰੂ ਸਿੱਧਾਂਤ ਪਾਰਿਜਾਤ ਰੀਂਬ ਪੰਡਤ ਹਰਿ ਸਿੰਘ ਜੀ ਕ੍ਰਿਤ ਦੇ ਯਾਰ੍ਹਵੇਂ ਵਿਸ਼੍ਰਾਮ ਵਿਖੇ ਇਉਂ ਲਿਖਿਆ ਹੈ:—

ਪ੍ਰੋਖਤਾਬ ਤਥਾ ਦਾਸੀ ਗਤੇਚਾਸਤੇ ਦਿਵਾਕਰੇ।
ਸ਼ਾਵਤੰਚ ਤਯਾ ਵ੍ਰਤੈ ਪ੍ਰਾਹ ਵੇਦਸ ਤਦੁੱਤਰਮ੍॥ ੯੩॥

ਭਾਵ:—ਸ਼੍ਰੀ ਸਤਿਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਸਰੂਪ ਦਾ ਦਰਸ਼ਨ ਕਰਕੇ ਜਦ ਕਾਜ਼ੀ ਦੀ ਧੁੱਤੀ ਨੂੰ ਸ਼ਰਧਾ ਹੋ ਆਈ ਤਦ ਉਸ ਨੇ ਆਪਣੀ ਡੋਲੀ ਭੇਜੀ ਜੋ ਸੰਧਯਾ ਵੇਲੇ ਗੁਰੂ ਜੀ ਪਾਸ

ਪੁੱਜੀ ਤੇ (ਕੌਲਾਂ ਵਲੋਂ ਸ਼ਰਧਾ ਭਾਵ ਦੀ ਗਲ ਸੁਣਾਈ)। ਉਸ ਦਾ ਹਾਲ ਸੁਣਕੇ (ਸਤਿਗੁਰੂ) ਦੇਵ ਜੀ ਨੇ ਉਤਰ ਦਿੱਤਾ ਕਿ ਜੇ ਉਹ ਆਵਨਾ ਚਾਹੁੰਦੀ ਹੈ ਤਾਂ ਉਸ ਨੂੰ ਜਾਕੇ ਕਹੋ ਕਿ:—

ਭੋਗ ਵਾਂਛਾ ਨਾ ਦੇਵ ਅਸਤਿ ਤਦਾ ਗਛੇਤ ਨ ਸੰਸ਼ਜਃ
ਇਵੰ ਸ਼ਰੁਤਵਾ ਗਤਾ ਦਾਸੀ ਪੁਨਃ ਸ਼ੀਘ੍ਰੰ ਸ਼ਮਾਗਤਾ ॥ ੯੪ ॥

ਭਾਵਃ—ਜੇ ਉਸ ਨੂੰ (ਕਾਮੁ) ਭੋਗ ਦੀ ਇੱਛਾ ਨਹੀਂ ਤਾਂ (ਪਰਮਾਰਥੀ) ਸ਼ਰਧਾ ਸਮੇਤ ਆਵਨ ਵਿਚ ਕੋਈ ਰੋਕ ਨਹੀਂ। ਇਹ ਗਲ ਸੁਣਕੇ ਦਾਸੀ ਗਈ (ਤੇ ਉਸ ਨੇ ਉਸਨੂੰ ਜਾ ਗਲ ਸੁਣਾਈ ਤੇ ਇਹ ਉੱਤਰ ਲੈਕੇ) ਛੇਤੀ ਵਾਪਸ ਆਈ ਕਿ:—

ਪ੍ਰਾਹ ਦੇਵੰ ਨ ਭੋਰੋਛਾ ਦਰਸ਼ਨੇ ਛੇਵ ਵਰਤਤੇ।
ਪ੍ਰਭੋ ਤਸਜਾਃ ਤ੍ਰਜਾ ਸਾਕੰ ਸਾ ਗਮਿਸ਼ਜਤਿ ਸਤਪੁਰਮ੍ ॥ ੯੫ ॥

ਭਾਵਃ—(ਕੌਲਾਂ ਜੀ ਦੀ ਗੋਲੀ ਨੇ) ਕਿਹਾ, ਹੇ ਦੇਵ ਉਸਨੂੰ ਕਾਮਭੋਗ ਦੀ ਮਲੀਨ ਇੱਛਾ ਨਹੀਂ, ਉਸਨੂੰ ਆਪ ਜੀ ਦੇ ਦਰਸ਼ਨ ਦੀ ਹੀ ਕੇਵਲ ਇੱਛਾ ਹੈ। ਹੇ ਪ੍ਰਭੂ ਉਹ (ਕੌਲਾਂ ਜੀ) ਤੁਸਾਡੇ ਨਾਲ ਸ਼੍ਰੀ ਅੰਮ੍ਰਤਸਰ ਜੀ ਜਾਣਾ ਚਾਹੁੰਦੀ ਹੈ।

ਉਪੋ੍ਕਤਿ ਸ਼ਲੋਕਾਂ ਤੋਂ ਪਹਿਲੇ ਇਹ ਪ੍ਰਸੰਗ ਹੈ ਕਿ ਕੌਲਾਂ ਦੇਵ ਲੋਕ ਵਿਚ ਉਰਵਸ਼ੀ ਨਾਮੁ ਅਪੱਸਰਾਂ ਸੀ ਤੇ ਕਪਿਲਮੁਨੀ ਦੇ ਸ੍ਰਾਪ ਕਰਕੇ ਯਵਨਾਂ ਦੇ ਘਰ ਪੈਦਾ ਹੋਈ ਸੀ। ਇਸੇ ਪੋਥੀ ਵਿਚ ਕੌਲਾਂ ਜੀ ਦੇ ਅੰਤ ਕਾਲ ਵੇਲੇ ਕੌਲਾਂ ਦੇ ਮੁਖੋਂ ਇਹੋ ਬਚਨ ਦਿੱਤਾ ਹੈ, ਯਥਾਃ—

ਕੌਲੋ ਵਾਚ—ਅੰਤਕਾਲੇ ਮਯਾ ਦ੍ਰਸ਼੍ਟੰ ਸ਼੍ਰੀ ਮਤਾਂ ਪਦ ਪੁਸ਼ਕਰਮ।
ਅਤੋ ਜਾਨੇ ਕ੍ਰਿਪਾ ਸਿੰਧੋ ਮੁਨੇਃ ਸ਼ਾਪੋ ਵਰਾਯਤੇ ॥ [੧੧ ਵਿਸ਼੍ਰਾਮ, ਸ਼ਲੋਕ ੧੯੭

ਭਾਵਃ—ਸ਼੍ਰੀ ਯੁਤ (ਸਤਿਗੁਰੂ ਜੀਉ!) ਮੈਂ ਅੰਤ ਵੇਲੇ ਆਪ ਜੀ ਦੇ ਚਰਨ ਕਵਲ ਦੇਖੇ ਹਨ, ਇਸ ਲਈ ਮੈਂ ਹੁਣ ਜਾਣ ਲੀਤਾ ਹੈ ਕਿ (ਕਪਿਲ ਮੁਨੀ ਦੇ) ਸ੍ਰਾਪ ਦਾ ਅੰਤ ਹੋ ਗਿਆ ਹੈ।

ਇਵੰਚੋਕਤਾ ਗਤਾ ਦੇਵੀ ਨਿਜੰ ਰੂਪੰ ਸਨਾਤਨਮ। [੧੮੫ ਸ਼ਲੋਕ ਦਾ ਪੂਰਵਾਰਧ

ਭਾਵਃ—ਇਹ ਕਹਿਕੇ ਉਹ ਦੇਵੀ ਆਪਣੇ ਆਦਿ ਨਿਜ ਰੂਪ ਨੂੰ ਪ੍ਰਾਪਤ ਹੋ ਗਈ।

(੨) ਇਤਿਹਾਸ ਗੁਰੂ ਖਾਲਸਾ (ਹਿੰਦੀ) ਦੇ ਕਰਤਾ ਸਾਧੂ ਸ਼੍ਰੀ ਗੋਬਿੰਦ ਸਿੰਘ ਜੀ ਕਉਲਾਂ ਬਾਬਤ ਐਉਂ ਲਿਖਦੇ ਹਨ:—

"ਰੁਸਤਮ ਨਾਮਕ ਕਾਜ਼ੀ ਕੇ ਘਰ ਮੇਂ ਏਕ ਕੌਲਾਂ ਨਾਮਕ ਪੁੱਤ੍ਰੀ ਫਕੀਰ ਮੀਆਂ ਮੀਰ ਕੀ ਮੁਰੀਦ (ਸ਼ਿਸ਼) ਥੀ, ਵਹ ਅਤਿ ਸੁੰਦਰੀ ਹੋਨੇ ਪਰ ਭੀ ਬਹੁਤ ਹੀ ਸੁਸ਼ੀਲਾ ਤਥਾ ਲੱਜਾਵਤੀ ਥੀ, ਛੋਟੇਪਨ ਹੀ ਸੇ ਉਸਨੇ ਪਰਮੇਸ਼੍ਵਰ ਕੇ ਭਜਨ ਸਿਮਰਨ ਫਕੀਰੋਂ ਕੀ ਸੁਹਬਤ ਮੇਂ ਅਪਨੇ ਮਨ ਕੋ ਪਰਵਿਰਤ ਕਰ ਰਖਾ ਥਾ; ਯੁਵਤੀ ਹੋ-ਕਰ ਭੀ ਉਸ ਨੇ ਅਪਨਾ ਵਿਵਾਹ ਕਰਨੇ ਸੇ ਪਿਤਾ ਮਾਤਾ ਕੋ ਇਨਕਾਰ ਕੀਆ ਥਾ ਔਰ ਘਰ ਮੇਂ ਭੀ ਏਕ ਇਕਾਂਤ ਸਥਲ ਮੇਂ ਪ੍ਰਤਿ ਛਿਨ ਨਿਵਾਸ ਕਰਾ ਕਰਤੀ ਥੀ। ਜਬ ਕਭੀ ਬਾਹਰ ਜਾਤੀ ਥੀ ਅਪਨੇ ਗੁਰੂ ਮੀਆਂ ਮੀਰ ਫਕੀਰ ਕੇ ਦਰਸ਼ਨ ਹੀ ਕੋ ਜਾਤੀ ਅਨਯਥਾ ਘਰ ਸੇ ਬਾਹਰ ਪਾਉਂ ਭੀ ਨਾ ਨਿਕਾਲਤੀ ਥੀ। ਉਸ ਨੇ ਬਹੁਤ ਬਾਰ ਮੀਆਂ ਮੀਰ ਜੀ ਕੀ ਮਜਲਿਸ ਮੇਂ ਮੀਆਂ ਮੀਰ ਜੀ ਕੇ ਮੁਖ ਸੇ ਤਥਾ ਔਰ ਅੱਛੇ ਅੱਛੇ ਫਕੀਰੋਂ ਕੇ ਮੁਖ ਸੇ ਸ਼੍ਰੀ ਗੁਰੂ ਹਰ ਗੋਵਿੰਦ ਜੀ ਕੀ ਅਨੇਕ ਤਰ੍ਹਾਂ ਕੀ ਪ੍ਰਸ਼ੰਸਾ

ਸੁਣੀ ਥੀ ਵੈਸੇ ਹੀ ਕਭੀ ਕਭੀ ਆਪਣੀ ਮਜਲਿਸ ਮੇਂ ਭੀ ਕਰਤੀ। ਇਸ ਕਾ ਪਿਤਾ ਕਾਜ਼ੀ ਤੇ ਪ੍ਰਥਮ ਹੀ ਇਸ ਕੇ ਵਿਵਾਹ ਨਾ ਕਰਵਾਨੇ ਸੇ ਤਥਾ ਇਸ ਕੇ ਫਕੀਰੋਂ ਕੀ ਸੰਗਤ ਮੇਂ ਰਹਿਨੇ ਸੇ ਇਸ ਪਰ ਪੂਰਨ ਰੂਪ ਸੇ ਅਪ੍ਰਸੰਨ ਥਾ। ਜਬ ਇਸ ਕੇ ਮੁਖ ਸੇ ਕਾਜ਼ੀ ਨੇ ਗੁਰੂ ਹਰਿ-ਗੋਬਿੰਦ ਜੀ ਕੀ ਸ਼ਲਾਘਾ ਸੁਨੀ ਤੇ ਕ੍ਰੋਧ ਹੋ ਕਰ ਕਹਿਨੇ ਲਗਾ ਕਿ 'ਏ ਕਾਫਰੇ! ਤੂੰ... ... ਕੀ ਤਾਰੀਫ ਕਰਤੀ ਹੈ ਔਰ ਸ਼ਰਅ਼ ਮੁਹੰਮਦੀ ਕੋ ਨਹੀਂ ਮਾਨਤੀ ਹੈ ਕਿ ਜਿਸ ਮੇਂ ਹਿੰਦੂ ਕਾਫਰ ਕੀ ਤਾਰੀਫ (ਸ਼ਲਾਘਾ) ਕਰਨੇ ਵਾਲੇ ਕੋ ਹੁਕਮ ਕਤਲ ਹੈ'। ਕੌਲਾਂ ਨੇ ਜਵਾਬ ਦੀਆ ਕਿ 'ਬਾਪ ਜੀ! ਸ਼ਰਅ ਮੁਹੰਮਦੀ ਫਕੀਰੋਂ ਕੇ ਲੀਏ ਯਾ ਮੇਰੇ ਲੀਏ ਨਹੀਂ ਹੈ ਕਿੰਤੂ ਮੂਰਖੋਂ ਕੇ ਲੀਏ ਹੈ, ਜੋ ਸਿਵਾਏ ਸ਼ਰਅ਼ ਕੇ ਦੂਸਰਾ ਕੁਛ ਜਾਨਤੇ ਮਾਨਤੇ ਹੀ ਨਹੀਂ, ਔਰ ਫਕੀਰ ਤੋ ਖੁਦਾ ਕੇ ਦੋਸ੍ਤ ਹੈਂ, ਇਨ ਕੀ ਖੁਦਾ ਮਾਨਤਾ ਹੈ ਜੈਸਾ ਚਾਹੇਂ ਕਰੇਂ ਇਨ ਕੋ ਸ਼ਰਅ ਮੁਹੰਮਦੀ ਸੇ ਕਿਆ ਕਾਮ ਹੈ'। ਇੱਤਯਾਦਿ ਪੁੱਤ੍ਰੀ ਕੇ ਜਵਾਬ ਸੁਨ ਕਰ ਕਾਜ਼ੀ ਸਾਹਿਬ ਕੇ ਹਿਰਦੇ ਮੇਂ ਅਗਨ ਜਲ ਉਠੀ ਔਰ ਉਸੀ ਦਿਨ ਦੂਸਰੇ ਕਾਜ਼ੀਓਂ ਸੇ ਮਿਲ ਕਰ ਅਪਨੀ ਪੁੱਤ੍ਰੀ ਕੌਲਾਂ ਕੋ ਸ਼ਰਅ ਕੇ ਬਾਹਰ ਬਰਤਾਵ ਕਰਨੇ ਕੇ ਅਪਰਾਧ ਮੇਂ ਹੁਕਮ ਕਤਲ ਨਿਕਾਲਾ। ਕੌਲਾਂ ਕੀ ਮਾਤਾ ਨੇ ਇਸ ਵਾਰਤਾ ਕੋ ਸੁਨ ਕਰ ਕੌਲਾਂ ਕੋ ਤਥਾ ਪੀਰ ਮੀਆਂ ਮੀਰ ਕੋ ਭੀ ਇਸ ਵਾਰਤਾ ਸੇ ਪਰਿ-ਚਿਤ ਕੀਆ, ਜਿਸ ਪਰ ਮੀਆਂ ਮੀਰ ਨੇ ਕੌਲਾਂ ਕੋ ਕਹਾ ਕਿ 'ਯਹਾਂ ਪਰ ਕੋਈ ਉਪਾਉ ਤੇਰੇ ਬਚਨੇ ਕਾ ਪ੍ਰਤੀਤ ਨਹੀਂ ਹੋਤਾ, ਵਜਰਥ ਮਨਸੂਰ ਕੀ ਤਰ੍ਹਾਂ ਇਨ ਜ਼ਾਲਿਮ ਲੋਗੋਂ ਕੇ ਹਾਥ ਸੇ ਕਤਲ ਕਰੀ ਜਾਏਗੀ, ਇਸ ਸੇ ਅਛਾ ਹੋਵੇ ਜੋ ਤੂੰ ਅਭੀ ਸ਼ਰਣ ਪਾਲਕ ਗੁਰੂ ਹਰਿਗੋਬਿੰਦ ਜੀ ਕੇ ਪਾਸ ਅੰਮ੍ਰਿਤਸਰ ਮੇਂ ਚਲੀ ਜਾਵੇ, ਇਸ ਕਾਲ ਮੇਂ ਸਿਵਾਇ ਉਨਕੇ ਤੇਰੀ ਜਾਨ ਕੋ ਬਚਾਨੇ ਵਾਲਾ ਔਰ ਦੂਸਰਾ ਨਹੀਂ ਹੈ'। ਕੌਲਾਂ ਨੇ ਅਪਨੇ ਗੁਰੂ ਕਾ ਕਹਾ ਉਚਿਤ ਸਮਝਾ ਉਸੀ ਵਕਤ ਬਾਂਧ ਬਨਾ ਕਰ ਇਕ ਅਪਨੇ ਗੁਰ ਭਾਈ ਕੋ ਸਾਥ ਲੇ ਕਰ ਸ਼ਹਿਰ ਅੰਮ੍ਰਿਤਸਰ ਕੋ ਰਵਾਨਾ ਹੁਈ। ਵਹਾਂ ਪਰ ਮੀਆਂ ਮੀਰ ਜੀ ਕੀ ਪਹਿਚਾਨ ਸੇ ਸ਼੍ਰੀ ਗੁਰੂ ਹਰਿਗੋਬਿੰਦ ਜੀ ਕੀ ਸ਼ਰਣ ਮੇਂ ਨਿਵਾਸ ਕਰਨੇ ਲਗੀ। ਕਾਜ਼ੀ ਸਾਹਿਬ ਨੇ ਭੀ ਪੀਛੇ ਸੇ ਸੁਨ ਲੀਆ, ਦੁਹ ਲੇਨੇ ਕੇ ਵਾਸਤੇ ਅੰਮ੍ਰਿਤਸਰ ਗਿਆ ਪ੍ਰੰਤੂ ਕਤਲ ਕੇ ਭੀਤ ਕੌਲਾਂ ਨੇ ਸਰਵਥਾ ਜਾਨਾ ਨਹੀਂ ਚਾਹਾ। ਸ਼੍ਰੀ ਗੁਰੂ ਜੀ ਨੇ ਉਸ ਕੇ ਨਿਵਾਸ ਕੇ ਲੀਏ ਏਕ ਪ੍ਰਿਥਕ ਮੰਦਿਰ ਬਨਵਾਇਆ। ਔਰ ਕਹਾ ਕਿ 'ਜੈਸੇ ਤੁਮਾਰੀ ਇੱਛਾ ਹੋ ਅਪਨਾ ਜੀਵਨ ਪੂਰਾ ਕਰੋ'। ਉਸ ਕੀ ਪ੍ਰਤੀਛਿਣ ਪਰਮੇਸ਼ੁਰ ਪਰਾਇਣਤਾ ਦੇਖ ਕਰ ਸ਼੍ਰੀ ਗੁਰੂ ਜੀ ਉਸ ਪਰ ਵਿਸ਼ੇਖ ਪ੍ਰਸੰਨ ਰਹਿਤੇ ਔਰ ਹਰ ਤਰ੍ਹਾਂ ਕੀ ਉਸ ਕੀ ਖਾਤਰੀ ਰਖਤੇ। ਕੁਛ ਸਮਯ ਐਸੇ ਹੀ ਬਯਤੀਤ ਹੁਆ ਤੋ ਏਕ ਦਿਨ ਕੌਲਾਂ ਨੇ ਅਪਨੇ ਸਭੀ ਆਭੂਖਣ ਤਥਾ ਕੁਛ ਨਕਦੀ ਜੋ ਕਿ ਉਸ ਕੀ ਮਾਤਾ ਨੇ ਉਸ ਕੋ ਦਿਯੇ ਥੇ ਇਕੱਠੇ ਕਰਕੇ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਕੇ ਆਗੇ ਰਖ ਦੀਆ ਔਰ ਹਾਥ ਜੋੜ ਕੇ ਕਹਾ ਕਿ 'ਦੀਨ ਬੰਧੋ ਇਸ ਮੇਰੇ ਪੈਸੇ ਕੋ ਕਿਸੀ ਐਸੇ ਧਰਮ ਕਾਰਜ ਮੇਂ ਲਗਾ ਦੀਜੀਏ ਜਿਸ ਮੇਂ ਕੁਛ ਕਾਲ ਮੇਰਾ ਨਾਮ ਇਸ ਸੰਸਾਰ ਪਰ ਰਹਿ ਜਾਏ'। ਸ਼੍ਰੀ ਗੁਰੂ ਜੀ ਨੇ ਉਸ ਧਨ ਸੇ ਉਸੀ ਕੇ ਨਾਮ ਕਾ ਏਕ ਤਾਲਾਬ ਖੁਦਾ ਦੀਆ ਜੋ ਕਿ ਅਬ ਤਕ ਮਹਾਂ ਪ੍ਰਖ੍ਯਾਤ ਪਰਮ ਪਵਿੱਤ੍ਰ ਅੰਮ੍ਰਿਤਸਰ ਸ਼ਹਿਰ ਮੇਂ ਕੌਲਸਰ ਕੇ ਨਾਮ ਸੇ ਪ੍ਰਸਿੱਧ ਹੈ''।

। ਅੱਗਾ ਅੰਕ ੭ ਤੋਂ ਜਾਰੀ।

(੩) ਸਭ ਤੋਂ ਅਖੀਰਲੇ ਲੇਖਕ ਬਦੇਸ਼ੀ ਤੇ ਅਨਜ ਭਾਸ਼ਾ ਵਿਚ ਲਿਖਣ ਵਾਲੇ ਮਿ: ਐਮ. ਏ. ਮੈਕਾਲਫ ਹਨ, ਉਹਨਾਂ ਨੇ ਬੀ ਇਤਿਹਾਸ ਗੁਰੂ ਖਾਲਸਾ ਵਾਲੀ ਵਾਰਤਾ ਨੂੰ ਠੀਕ ਮੰਨਿਆ ਹੈ ਤੇ ਇਸ ਦਾ ਭਾਵ ਆਪਣੀ ਪੁਸਤਕ ਜਿਲਦ ਚਉਥੀ ਸਫਾ ੪੩ ਤੇ ੪੪ ਤੇ ਦਿਤਾ ਹੈ।

(੪) ਰਾਏ ਸਾਹਿਬ ਲਾਲਾ ਕਨ੍ਹਯਾ ਲਾਲ ਜੀ ਆਪਣੀ ਤਾਰੀਖੇ ਪੰਜਾਬ (ਉਰਦੂ) ਵਿਚ ਇਸ ਪ੍ਰਕਾਰ ਲਿਖਦੇ ਹਨ:-

"ਕੌਲਾਂ *ਨਾਮ ਕਾਜ਼ੀ ਕੀ ਲੜਕੀ ਗੁਰੂ ਜੀ ਕੇ ਜਮਾਲੇ ਬਾ ਕਮਾਲ ਪਰ ਸ਼ੈਫਤਾ ਹੋ ਗਈ ਔਰ ਗੁਰੂ ਜੀ ਕੇ ਸਾਥ ਅੰਮ੍ਰਿਤਸਰ ਆ ਗਈ, ਉਸ ਕੀ ਦਰਖਾਸਤ ਅਗਰਚਿਹ ਔਰ ਬੀ ਮਗਰ ਗੁਰੂ ਜੀ ਨੇ ਕਹਾ ਕਿ ਤੁਮ ਗੈਰ ਖ਼ਿਆਲ ਦਿਲ ਮੇਂ ਨਾ ਕਰੋ ਹਮਾਰੀ ਗੁਰਿਆਈ ਕੇ ਖਾਨਦਾਨ ਮੇਂ ਪਹਿਲੇ ਗੁਰੂ ਜੀ ਸੇ ਲੇਕਰ ਆਜ ਤਕ ਮੁਬਾਸ਼ਰਤ ਮਨ੍ਹਾ ਹੈ।" [ਸਫਾ ੩੦

(੫) ਭਾਈ ਗਿਆਨ ਸਿੰਘ ਜੀ ਤ੍ਵਾਰੀਖ ਖਾਲਸਾ ਵਿਚ ਐਉਂ ਲਿਖਦੇ ਹਨ:-

"ਕਾਜ਼ੀ ਦੀ ਬੇਟੀ ਕੌਲਾਂ ਭੀ ਅਜੇਹੀ ਪ੍ਰੇਮਣ ਹੋਈ ਕਿ ਉਹ ਰੋਜ਼ ਮੀਆਂਮੀਰ ਦੀ ਸਿਰਤ ਵਿਚ ਆਯਾ ਕਰੇ ਅਤੇ ਬਹੁਤ ਸਾਰੀ ਬਾਣੀ ਗੁਰੂ ਜੀ ਦੀ ਉਸ ਨੇ ਯਾਦ ਕਰ ਲਈ ਜਿਸ ਨੂੰ ਹਰ ਵੇਲੇ ਪੜ੍ਹਨ ਲਗੀ। ਕੌਲਾਂ ਦਾ ਬਾਪ ਕਾਜ਼ੀ ਜੋ ਗੁਰੂ ਜੀ ਨਾਲ ਘੋੜੇ ਦੀ ਕੀਮਤ ਲੈਣ ਬਦਲੇ ਲੜ ਪਿਆ ਹੋਯਾ ਸੀ ਤੇ ਦੂਸਰੀ ਜਵਾਨ ਲੜਕੀ ੨੦ ਬਰਸ ਦੀ ਨੂੰ ਮੀਆਂ ਮੀਰ ਤੇ ਗੁਰੂ ਸਾਹਿਬ ਦੀ ਮਜਲਸ ਵਿਚ ਜਾਂਦਿਆਂ ਦੇਖਕੇ ਵਧੇਰੇ ਖਿਝਿਆ, ਤੇ ਸਭ ਤੋਂ ਵਧਕੇ ਏਸ ਗਲੋਂ ਖਿਝਿਆ, ਅਰ ਕੌਲਾਂ ਨੂੰ ਆਖਣ ਲਗਾ ਜੋ ਤੂੰ.....ਦੀ ਬਾਣੀ ਨਾ ਪੜ੍ਹਿਆ ਕਰ; ਤਾਂ ਕੌਲਾਂ ਉਸ ਦੇ ਆਖੇ ਨਾ ਲਗੀ ਤੇ ਗੁਰੂ ਜੀ ਦੀ ਬਾਣੀ ਵਧੇਰੇ ਪੜ੍ਹਨ ਲਗੀ। ਓੜਕ ਕਾਜ਼ੀ ਨੇ ਕਿਹਾ ਕਿ ਤੂੰ ਸ਼ਰਾ ਮੁਹੰਮਦੀ ਦੇ ਅਨੁਸਾਰ ਕਤਲ ਕਰਨ ਦੇ ਲਾਇਕ ਹੋਵੇਂਗੀ, ਕਿਉਂਕਿ ਸ਼ਰਾ ਦਾ ਹੁਕਮ ਹੈ ਕਿ ਜੋ ਕੋਈ ਹਿੰਦੂ ਦੀ ਬਾਣੀ ਪੜ੍ਹਦਾ ਹੈ ਉਹ ਕਤਲ ਕਰਨ ਦੇ ਜੋਗ ਹੈ। ਕੁਝ ਚਿਰ ਤਾਂ ਕਾਜ਼ੀ ਨੇ ਬਹੁਤੇਰਾ ਸਮਝਾਇਆ, ਪਰ ਜਦ ਕੌਲਾਂ ਸੱਚਾ ਪਾਸਾ ਛਡਕੇ ਉਸ ਦੀਆਂ ਬਨਾਵਟੀ ਗਲਾਂ ਪਰ ਨਾ ਰੀਝੀ ਤਾਂ ਕਾਜ਼ੀ ਨੇ ਹੋਰਨਾਂ ਕਾਜ਼ੀਆਂ ਪਾਸੋਂ ਕੌਲਾਂ ਦੇ ਮਾਰਨ ਦਾ ਫਤਵਾ ਦਿਵਾ ਦਿਤਾ। ਇਹ ਖਬਰ ਸੁਣਕੇ ਕੌਲਾਂ ਦੀ ਮਾਂ ਨੇ ਧੀ ਦੀ ਜਾਨ ਬਚਾਉਣ ਲਈ ਕਾਜ਼ੀ ਤੋਂ ਚੋਰੀ ਉਸ ਨੂੰ ਮੀਆਂਮੀਰ ਪਾਸ ਭੇਜ ਦਿਤਾ। ਕੌਲਾਂ ਨੇ ਮੀਆਂ ਮੀਰ ਨੂੰ ਜਾਕੇ ਸਾਰਾ ਬ੍ਰਿਤੰਤ ਸੁਣਾਇਆ ਤਾਂ ਮੀਆਂ ਮੀਰ ਨੇ ਆਪਣੇ ਚੇਲੇ ਅਬਦੁਲਾ ਸ਼ਾਹ ਨੂੰ ਕੌਲਾਂ ਨਾਲ ਦੇਕਰ ਗੁਰੂ ਹਰਿ ਗੋਬਿੰਦ ਜੀ ਵਲ ਭੇਜ ਦਿਤਾ ਤੇ ਆਖ ਭੇਜਿਆ ਕਿ ਕੌਲਾਂ ਆਪ ਦੀ ਸ਼ਰਨ ਆਈ ਹੈ, ਏਸ ਦੀ ਜਾਨ ਬਚਾਉਣੀ ਤੁਹਾਡਾ ਤੇ ਸਾਡਾ ਧਰਮ ਹੈ। ਸੋ ਮੈਂ ਤਾਂ ਆਪਣੇ ਪਾਸ

---

*ਧੀ ਮੁਸਲਮਾਨ ਦਾ ਤੇ ਨਾਮ 'ਕੌਲਾਂ' ਇਸ ਪਰ ਬੀ ਕਈ ਸੋਚਵਾਨ ਹੈਰਾਨ ਹੁੰਦੇ ਹਨ। ਕੌਲਾਂ-ਕਮਲਾ-ਨਾਮ ਮਾਇਆ ਦਾ ਬੀ ਹੈ।

ਰੱਖ ਨਹੀਂ ਸਕਦਾ, ਕਿਉਂਕਿ ਕਾਜ਼ੀਆਂ ਦਾ ਫਤਵਾ ਲਗ ਚੁਕਾ ਹੈ ਤੇ ਮੇਰੇ ਕੋਲੋਂ ਬਾਦਸ਼ਾਹੀ ਆਦਮੀ ਏਸ ਨੂੰ ਲੈ ਜਾਣਗੇ, ਤੇ ਆਪ ਨਾਲ ਸ਼ਾਹ ਦਾ ਭੀ ਕੋਈ ਵੱਸ ਨਹੀਂ ਚੱਲੇਗਾ। ਤੱਤੇ ਸ਼ਰਨ ਆਈ ਦੀ ਲੱਜਾ ਰੱਖਕੇ ਇਸ ਦੀ ਜਾਨ ਬਚਾਓ। ਗੁਰੂ ਜੀ ਓਸ ਵੇਲੇ ਅੰਮ੍ਰਿਤਸਰ ਨੂੰ ਤਿਆਰ ਸੇ, ਏਸ ਲਈ ਕੌਲਾਂ ਬੀ ਅਬਦੁਲਾ ਸ਼ਾਹ ਦੇ ਸਮੇਤ ਅੰਮ੍ਰਿਤਸਰ ਹੀ ਆ ਗਈ ਤੇ ਕੌਲਾਂ ਨੇ ਗੁਰੂ ਜੀ ਅੱਗੇ ਪ੍ਰਪ੍ਰਿਆਇ ਕੇ ਬੇਨਤੀ ਕੀਤੀ ਕਿ ਗੁਰੂ ਦਾ ਘਰ ਨਿਮਾਣਿਆਂ ਦਾ ਮਾਣ, ਨਿਓਟਿਆਂ ਦੀ ਓਟ ਤੇ ਨਿਆਸਰਿਆਂ ਦਾ ਆਸਰਾ ਹੈ ਸੋ ਮੇਰੀ ਰੱਖਜਾ ਕਰੋ। ਕੌਲਾਂ ਦੇ ਦੀਨ ਬਚਨ ਤੇ ਮੀਆਂ ਮੀਰ ਦਾ ਸੁਨੇਹਾ ਸੁਣਕੇ ਤੇ ਕੌਲਾਂ ਨੂੰ ਕੇਵਲ ਸਤਿਸੰਗ ਦੀ ਪਿਆਰੀ ਤੇ ਗਿਆਨ ਦੀ ਗਾਹਕ ਦੇਖ ਕੇ ਗੁਰੂ ਜੀ ਨੇ ਲੰਗਰੋਂ (ਜਿੱਥੇ ਹੋਰ ਸੈਂਕੜੇ ਗ਼ਰੀਬ ਗੁਰਬਾ ਖਾਂਦੇ ਸੀ) ਰੋਟੀ ਕਪੜਾ ਮਿਲਣ ਦਾ ਹੁਕਮ ਦੇ ਦਿੱਤਾ, ਅਤੇ ਆਪਣੇ ਮਹਿਲਾਂ ਤੋਂ ਛੀ ਸੱਤ ਸੌ ਕਰਵ ਦੀ ਵਿੱਥ ਪਰ ਫੁਲਾਂ ਵਾਲੀ ਛਾਬ ਦੇ ਕਿਨਾਰੇ ਇਕ ਕੋਠਾ ਉਸ ਦੇ ਰਹਿਣ ਲਈ ਦਿੱਤਾ, ਅਤੇ ਧੀਰਜ ਦੇਕੇ ਆਖਿਆ ਹੁਣ ਤੈਨੂੰ ਕੋਈ ਫੜ ਕੇ ਨਹੀਂ ਲੈਜਾ ਸਕਦਾ, ਭਾਵੇਂ ਬਾਦਸ਼ਾਹ ਕਿਉਂ ਨਾ ਚੜ੍ਹ ਆਏ, ਤੂੰ ਨਿਸ਼ੰਗ ਬੇਫਿਕਰ ਹੋਕੇ ਭਜਨ ਕਰਿਆ ਕਰ। ਇਹ ਸੁਣ ਕੇ ਕੌਲਾਂ ਨੂੰ ਧੀਰਜ ਹੋ ਗਿਆ, ਤੇ ਓਥੇ ਬੈਠ ਕੇ ਭਜਨ ਕਰਨ ਲੱਗੀ"।

[ਧਿੱਯਾ ੧ ਨੰ: ੨ ਪੰਨਾ ੧੮੬ ਤੋਂ ੧੯੮

(੬) ਉਮਦਾਤੁੱਵਾਰੀਖ (ਫ਼ਾਰਸੀ) ਦਫਤਰ ਅੱਵਲ ਵਿਚ ਇਉਂ ਲਿਖਿਆ ਹੋਇਆ ਹੈ:—

"ਕਉਲਾਂ ਨਾਮੀ ਕਨੀਜ਼ਕਿ ਕਾਜ਼ੀ ਕਿ ਅਜ਼ ਜ਼ੁਮਰਹਿ ਮੁਅ਼ਤਕਿ਼ਦਾਂ ਈਂ ਜੁਨਾਬਿ ਆਲੀ ਬੂਦ, ਮੁਸ਼ਰਿਫ ਗਰਦੀਦ"। [ਪੰਨਾ ੨੭

ਅਰਥਾਤ—ਕਾਜ਼ੀ ਦੀ ਕੌਲਾਂ ਨਾਮ ਦੀ ਕਨੀਜ਼ (ਦਾਸੀ) ਜੋ ਕਿ ਇਨ੍ਹਾਂ ਮਹਾਨ ਵਜਕਤੀ ਭਾਵ ਸ਼੍ਰੀ ਗੁਰੂ ਹਰਿਗੋਵਿੰਦ ਸਾਹਿਬ ਜੀ ਦੇ ਨਿਹਚਾ ਧਾਰਨ ਵਾਲਿਆਂ ਭਾਵ ਸਿੱਖਾਂ ਦੀ ਸੰਗਤ ਵਿਚੋਂ ਸੀ, ਗੁਰੂ ਜੀ ਦੇ (ਉਪਦੇਸ਼ ਨਾਲ) ਵਡਮਾਈ ਗਈ।

ਗੁਰੂ ਜੀ ਦੇ ਸਮੇਂ ਮਹਾਨ ਪੁਰਖ ਤੇ ਮਹਾਨ ਵਿਦਵਾਨ ਕਵੀ ਤੇ ਲੇਖਕ ਭਾਈ ਗੁਰਦਾਸ ਜੀ ਆਪਣੀ ਅੱਖੀਂ ਵੇਖਕੇ, ਸ਼੍ਰੀ ਗੁਰੂ ਹਰਿਗੋਬਿੰਦ ਜੀ ਬਾਬਤ ਇੰਵ ਲਿਖਦੇ ਹਨ:—

ਹਰਖਹੁੰ ਸੋਗਹੁੰ ਬਾਹਿਰਾ ਹਰਣ ਭਰਣ ਸਮਰੱਥ ਸਓਂਦਾ।
ਰਸ ਕਸ ਰੂਪ ਨ ਰੇਖ ਵਿੱਚ ਰਾਗ ਰੰਗ ਨਿਰਲੇਪ ਰਹੰਦਾ।
ਗੋਸ਼ਟ ਗਿਆਨ ਅਗੋਚਰਾ ਬੁਧਿ ਬਲ ਬਚਨ ਬਿਬੇਕ ਨ ਛੰਦਾ।
ਗੁਰ ਗੋਵਿੰਦ ਗੋਵਿੰਦ ਗੁਰ 'ਹਰਿਗੋਵਿੰਦ' ਸਦਾ ਵਿਗਸੰਦਾ।
ਅਚਰਜ ਨੋਂ ਅਚਰਜ ਮਿਲੇ ਵਿਸਮਾਦੇ ਵਿਸਮਾਦ ਮਿਲੰਦਾ।
ਗੁਰਮੁਖ ਮਾਰਗ ਚੱਲਣਾ ਖੰਡੇਧਾਰ ਕਾਦ ਨਿਬਹੰਦਾ।
ਗੁਰ ਸਿਖ ਲੈ ਗੁਰ ਸਿੱਖ ਚਲੰਦਾ ॥ ੨੧ ॥ [ਭਾ. ਗੁ. ਕ ੨੪

ਸੁਪਤਿ ਜਥਾ ਸੁਖ ਰਾਤਿ ਬਿਤਾਈ। ਜਾਗੇ ਪ੍ਰਭੂ ਭੋਰ ਹੁਇ ਆਈ। ਇਸ ਬਿਧਿ ਕੇਤਿਕ ਦਿਵਸ ਬਿਤਾਏ। ਗੁਰੁ ਸੁਧਿ ਸੁਨਿ ਕਰਿ ਇਤ ਕੋ ਆਏ ॥ ੧੪ ॥ ਚਾਕਰ ਰਹਨਿ ਸੁਭਟ ਚਲਿ ਆਵੈਂ। ਦੇਖਿ ਉਚਿਤ ਰਣ ਗੁਰੂ ਟਿਕਾਵੈਂ[1]। ਭਧੌ ਸ਼ਾਹੁ ਕੇ ਸੰਗ ਬਖੇਰਾ। ਲਰ ਕਰਿ ਲਸ਼ਕਰ ਹਤਜੋ ਘਨੇਰਾ ॥ ੧੫ ॥ ਭਧੌ ਬਿਦਤ ਜਸੁ ਜਹਿਂ ਕਹਿਂ ਸਾਰੇ। 'ਅਰਹਿ ਆਜ ਕੋ ਸ਼ਾਹੁ ਅਗਾਰੇ। ਬਿਨਾ ਮਵਾਸ ਗਿਰਨ ਕੇ ਥਾਨ[2]। ਅਟਕਹਿ ਕੌਨ,ਪ੍ਰਾਨ ਦੇ ਹਾਨ ॥ ੧੬ ॥ ਲਵਪੁਰਿ ਸੁਧਾਸਰੋਵਰ ਨੇਰੇ। ਤਹਿਂ ਰਹਿ ਕਿਧੌ ਮਹਿਦ ਭਟ ਭੇਰੇ। ਰਣ ਮਹਿਂ ਹੇਰਿ ਹੇਰਿ ਉਮਰਾਵਨਿ। ਜੋ ਸਰਦਾਰ ਕਰੈ ਸਭਿ ਘਾਵਨਿ ॥ ੧੭ ॥ ਜਿਨ ਕੋ ਬਲ ਪਿਖਿ ਠਟਕਜੋ[3] ਸ਼ਾਹੁ। ਬਹੁਰ ਨ ਕੀਨਿ ਲਰਨਿ ਉਤਸਾਹੁ। ਇਸ ਬਿਧਿ ਕੋ ਜੋਧਾ ਇਸ ਕਾਲਾ। ਨਹਿਂ ਮਹਿ ਮੰਡਲ ਮਹਿਂ ਬਲ ਵਾਲਾ ॥ ੧੮ ॥ ਸਕਲ ਦੇਸ਼ ਪਤਿਸ਼ਾਹੁ ਮਹਾਨਾ[4]। ਤਿਸ ਕੋ ਤ੍ਰਾਸ ਨੈਕ ਨਹਿਂ ਮਾਨਾ। ਹਤਿ ਲਸ਼ਕਰ ਕੋ ਧੂਰ ਮਿਲਾਯੋ। ਨ੍ਰਿਭੈ ਬਾਸ ਦ੍ਰਾਬੇ ਅਬਿ ਆਯੋ' ॥ ੧੯ ॥ ਇਮ ਜਹਿਂ ਕਹਿਂ ਪ੍ਰਗਟਾਇ ਪ੍ਰਸੰਗ। ਸੁਜਸੁ ਕਰਹਿਂ ਜੋਧਾ ਬਲ ਅੰਗ। ਆਇ ਸੁਭਟ ਰਣ ਕੇ ਉਤਸਾਹੀ। ਚਾਕਰ ਹੋਇ ਰਹਤਿ ਗੁਰ ਪਾਹੀ ॥ ੨੦ ॥ ਸ਼ਸਤ੍ਰਨਿ ਕੀ ਬਿੱਦਯਾ ਨਿਤ ਹੋਵੈ। ਕਰਹਿਂ ਪਰਸਪਰ ਵਧਿ ਘਟਿ ਜੋਵੈਂ। ਚਲਹਿ ਤੁਰੰਗ,ਕਿ ਤੋਮਰ ਗਹੈਂ। ਤੁਰੰਗ ਧਵਾਇ ਦਿਖਾਵਤਿ ਅਹੈਂ ॥ ੨੧ ॥ ਬਸਹਿਂ ਪਠਾਨ ਗ੍ਰਾਮ ਜੇ ਨੇਰੇ। ਹੱਥਸਾਰਨਿ ਕੋ ਗਹਤਿ ਘਨੇਰੇ। ਸੋ ਸਭਿ ਸੁਨਹਿਂ[5] ਗੁਰੂ ਕੇ ਪਾਸਿ। ਪੈਂ ਦੇਖਾਨ ਬੀਰ ਬਲਰਾਸਿ' ॥ ੨੨ ॥ ਮਿਲਨਿ ਹੇਤ ਬਹੁਤੇ ਚਲਿ ਆਵੈਂ। ਬੈਠਹਿਂ ਰਣ ਕੀ ਬਾਤ ਚਲਾਵੈਂ। 'ਕੌਨ ਕੌਨ ਗੁਰ ਕੋ ਭਟ ਅਰਜੋ। ਮਾਰ ਗਜ਼ਬ ਕੀ ਲਸ਼ਕਰ ਮਰਜੋ[6]' ॥ ੨੩ ॥ ਤਿਨ ਮੈਂ ਪੈਂ ਦੇਖਾਨ ਬਖਾਨੈ। 'ਇਕ ਤੋ ਗੁਰੂ ਮਹਾਂਬਲ ਠਾਨੈਂ। ਮੈਂ ਤਬਿ ਕੀਨਿ ਸਿ ਨਿਮਕ ਹਲਾਲ। ਕਰਜੋ ਜੰਗ ਕੋ ਤਬਹਿ ਕਰਾਲ ॥ ੨੪ ॥ ਕਿਨਹੂੰ ਨ ਲੀਨਸਿ ਆਗਾ ਮੋਹਿ। ਮਾਰੇ ਬ੍ਰਿੰਦ ਸ਼ੱਤ੍ਰੁ ਕਰਿ ਕ੍ਰੋਹ। ਮੋ ਬਿਨ ਢਤੇ ਨ ਹੋਤਿ ਲਰਾਈ। ਗਨ ਜੋਧਾਨਿ ਕੌਨ ਇਮ ਘਾਈ[7] ? ॥ ੨੫ ॥ ਜਿਸਕੇ ਇਕ ਇਕ ਖੜਗ ਪ੍ਰਹਾਰਾ। ਸਹਤ ਤੁਰੰਗ ਜੁਦਾ ਕਰਿ ਡਾਰਾ। ਕਿਸ ਕੋ ਦੀਨਿ ਧਕੇਲਾ

[1]ਰੱਖ ਲੈਂਦੇ ਹਨ। [2]ਪਹਾੜਾਂ ਦੇ ਆਕੀ ਟਿਕਾਣਿਆਂ ਤੋਂ ਬਿਨਾਂ। [3]ਠਠੰਬਰ ਗਿਆ। [4](ਜੋ) ਸਾਰੇ ਦੇਸ਼ ਦਾ ਵੱਡਾ ਪਾਤਸ਼ਾਹ ਹੈ। [5]ਗਜ਼ਬ ਦੀ ਮਾਰ ਨਾਲ ਫੌਜ ਮਰੀ। [6]ਇਉਂ ਕੌਣ ਮਾਰ ਸਕਦਾ ਸੀ।

ਮਾਰਨੋ । ਕੋ ਹਯ ਪਗ ਗਹਿ ਉਲਟਾ ਡਾਰਨੋ ॥ ੨੬ ॥ ਕੋ ਤੀਰਨਿ ਕੇ ਸਾਥ ਪਰੋਏ। ਭਾਗੋ ਰਿਪੂ,ਨਹਿੰ ਸਨਮੁਖ ਜੋਏ।ਜੌ ਮੈਂ ਗੁਰ ਕੇ ਨਿਕਟ ਨ ਹੋਤਿ। ਕਿਮ ਸੈਘਰ ਕੀ ਬਿਜੈ ਉਦੋਤਿ[1]?॥੨੭॥ ਮੁਝ ਕੋ ਜਾਨਿ ਬਡੋ ਬਲਵਾਨ । ਰਾਖਹਿੰ ਨਿਕਟ ਅਧਿਕ ਸਨਮਾਨ । ਫਤੇ ਮੋਹਿ ਭੁਜਦੰਡਨਿ ਬਸੈ । ਕੌਨ ਸਕਹਿ ਸਹਿ, ਦੇਖਤਿ ਨਸੈਂ[2] ॥੨੮॥ ਇੱਤਯਾਦਿਕ ਬੋਲਤਿ ਜਹਿੰ ਕਹਾਂ । ਵਧਯੋ ਗਰਬ ਪੈਂਦੇ ਉਰ ਮਹਾਂ । ਸਤਿਗੁਰ ਜਾਨਯੋ–ਭਾ ਮਤਿ ਹੀਨਾ । ਜਰਹਿ ਬਡਾਈਨਹਿੰ,ਮਨ ਪੀਨਾ[3]॥੨੯॥ਨਹਿੰ ਗੰਭੀਰ ਧੀਰ, ਮਨ ਮਾਨੀ[4]। ਹੁਇ ਫਲ ਬੁਰੋ, ਪਰਹਿ ਅਸ ਜਾਨੀ–।ਨਾਮ ਮੀਰ ਛੋਟਾ ਇਕ ਗ੍ਰਾਮ।ਜਹਾਂ ਪਠਾਨਨਿ ਕੇ ਗਨ ਧਾਮ॥ ੩੦ ॥ ਤਹਿੰ ਤੇ ਆਈ ਤਬਹਿ ਸਗਾਈ । ਕਰਿਵਾਈ ਗੁਰ ਆਇਸੁ ਪਾਈ । ਸਤਿਗੁਰ ਦਰਬ ਦੀਨਿ ਬਹੁਤੇਰਾ।ਕਰਯੋ ਨਿਕਾਹ ਤਬਹਿ ਬਿਨੁ ਦੇਰਾ ॥ ੩੧ ॥ ਦਾਰਾ ਸੰਗ ਮਿਲਯੋ ਸੁਖ ਪਾਏ । ਬਸਹਿ ਨਿਸਾ ਤਿਸ ਗ੍ਰਾਮਹਿੰ ਜਾਏ।ਇਕ ਦਿਨ ਗੁਰ ਸੋਂ ਕਹਿ ਕਰ ਜੋਰਿ। [5]ਘਰ ਨ ਬਨਯੋ ਮੇਰੋ ਕਿਸ ਠੌਰ॥੩੨॥ਭਯੋ ਬਸਾਹ ਅਰ ਚਹਿਯਤਿ ਸੋਇ। ਬਿਨਾ ਨਿਕੇਤ ਨਹੀਂ ਸੁਖ ਹੋਇ'।ਸ਼੍ਰੀ ਹਰਿ ਗੋਵਿੰਦ ਸਾਚ ਪਛਾਨਾ। ਸੁਨਿ ਪੁਨ ਦੀਨਸਿ ਦਰਬ ਮਹਾਨਾ ॥ ੩੩ ॥ ਸਦਨ ਮੀਰ-ਛੋਟੇ ਬਨਿਵਾਏ । ਸੁੰਦਰ ਮੰਦਰ ਕਹਿ ਚਿਨਵਾਏ।ਪੁਨ ਬੀਵੀ ਕੇ ਹੇਤ ਬਿਭੂਖਨ । ਕਰਿਵਾਏ ਗਨ ਦੀਨਿ ਅਦੂਖਨ[6] ॥ ੩੪ ॥ ਗ੍ਰੇਹਿ ਸਮਿੱਗ੍ਰੀ ਦਈ ਬਨਾਇ । ਪੈਂਦੇਖਾਨ ਪਾਇ ਹਰਖਾਇ । ਰਹਨਿ ਲਗਯੋ ਬੀਵੀ ਕੇ ਸਾਥ । ਬਹੁ ਸੁਖ ਲਹੈ ਕ੍ਰਿਪਾ ਗੁਰੁ ਨਾਥ ॥ ੩੫ ॥ ਕਹਯੋ ਪ੍ਰਭੂ 'ਅਬਿ ਸਦਨ ਬਸੀਜੈ।ਕਬਿ ਕਬਿ ਇਤਿ ਦਿਸ਼ ਆਵਨ ਕੀਜੈ । ਜਬਿ ਹਮ ਚਾਹੈਂ ਲੇਹਿੰ ਬੁਲਾਇ।ਨਾਂਹਿ ਤ ਰਹੁ ਗ੍ਰਿਹ ਅਨੰਦ ਉਪਾਇ' ॥ ੩੬ ॥ ਮਾਨਿ ਬਾਕ ਤੈਸੇ ਤਬਿ ਕਰੈ । ਬਹੁ ਦਿਨ ਰਹੈ ਆਪਨੇ ਘਰੈ । ਇਮ ਪੈਂਦਾ ਹੋਯਹੁ ਹੈਂਕਾਰੀ। ਸਤਿਗੁਰ ਤਿਸ ਕੀ ਲੈਂ ਸੁਧਿ ਸਾਰੀ ॥ ੩੭ ॥ ਕਿਸੂ ਵਸਤੁ ਕੀ ਕਮੀ ਨ ਕੋਈ।ਵਸਤੁ ਅਮੋਲਕ ਦੇਂ ਗੁਰੁ ਸੋਈ । ਨਿਕਟਿ ਗ੍ਰਾਮ ਪੁਰਿ ਜੋਤਿਕ ਅਹੈਂ।ਗੁਰੁ ਆਵਨਿ ਕੀ ਸੁਧਿ ਕੋ ਲਹੈਂ॥੩੮॥ਲੈ ਲੈ ਬਹੁ ਵਸਤੁਨਿ ਉਪਹਾਰੇ।ਆਵਹਿ ਜਿਤਿ ਕਿਤ ਤੇ ਦਿਨ ਸਾਰੇ । ਅਰਪਨਿ ਕਰਿ ਕਰਿ ਵਸਤੁਨਿ ਬ੍ਰਿੰਦ । ਬੰਦਤਿ ਸੁੰਦਰ ਪਦ ਅਰੁ-ਬਿੰਦ ॥ ੩੯ ॥ ਕਰਹਿ ਮੇਵਰੋ ਢਿਗ ਅਰਦਾਸ । ਪੂਰਹਿੰ ਸਿੱਖਨ ਕੀ ਸਭਿ

[1]ਕਿਵੇਂ ਜੰਗ ਦੀ ਫਤੇ ਹੁੰਦੀ ? [2]ਅਨ ਦਾ ਮੋਟਾ । [3]ਅਨ ਦਾ ਹੈਂਕਾਰੀ ਹੋਗਿਆ ਹੈ । [4]ਗੁਰੂ ਜੀ ਨੇ।

ਆਸ। ਦਰਸ਼ਨ ਕਰੈਂ ਨਿਸਾ ਢਿਗ ਰਹੈਂ। ਗਮਨਹਿੰ ਘਰ ਗਨ ਖੁਸ਼ੀ ਯਨਿ ਲਹੈਂ ॥੪੦॥ ਸਗਰੇ ਦਿਨ ਸਤਿਗੁਰੁ ਕੇ ਤੀਰ। ਆਇੰ ਜਾਇੰ ਸਿਖ ਹੋਵਤਿ ਭੀਰ। ਕੇਤਿਕ ਜੋਧਾ ਚਾਕਰ ਰਹੈਂ। ਜੇ ਹੱਥਨਾਰਨਿ ਬਿੱਦਜਾ ਲਹੈਂ॥੪੧॥ ਕਿਤਿਕ ਤੁਰੰਗ ਸਿੱਖਜ ਅਰਪੰਤੇ। ਕੇਤਿਕ ਲੇਤਿ ਮੋਲ ਖਰਚੇਤੇ। ਕਿਤਿਕ ਧਨੁਖ ਲੈ ਦਰਬ ਦਿਵਾਵੈਂ। ਕੇਤਿਕ ਤਰਕਸ਼ ਢਿਗ ਬਨਿਵਾਵੈਂ ॥੪੨॥ ਖਰ ਤਤਾਰਚੇ ਲੋਹਾ ਖਰੇ[1]। ਪੁਰਿ ਕਰਤਾਰ ਘਰਾਵਨਿ ਕਰੇ। ਖਪਰੇ ਸੇਲੇ ਆਦਿ ਬਨਾਵੈਂ। ਭਾਂਤਿ ਅਨੇਕਨਿ ਕੌਨ ਗਿਨਾਵੈਂ ॥੪੩॥ ਗੁਲਕਾਂ ਗਾਲਬ ਮਹਿੰ[2] ਢਲਵਾਇ। ਕਰਿ ਕਰਿ ਤੁਮਾਰ ਰਖਹਿੰ ਸਮੁਦਾਇ। ਬਹੁਤ ਬਰੂਦ ਅਨਾਵਨਿ ਕਰੈਂ। ਆਛੀ ਰੀਤਿ ਸੰਭਾਰਤਿ ਧਰੈਂ ॥ ੪੪ ॥ ਨਮਸਕਾਰਨੀ[3] ਬਿਕਬੇ ਆਵੈਂ। ਲੇਤਿ ਮੋਲ ਕੋ ਦਰਬ ਦਿਵਾਵੈਂ। ਬੀਰਨਿ ਕੋ ਬਖਸ਼ਤਿ ਪਰਖੰਤੇ। ਹਤਹਿੰ ਨਿਸ਼ਾਨੋ ਨਹੀਂ ਚੁਕੰਤੇ ॥ ੪੫ ॥ ਦਿਨ ਪ੍ਰਤਿ ਸ਼ਸਤ੍ਰਨਿ ਕੋ ਅਭਿਆਸ। ਹੋਤਿ ਅਧਿਕ ਸਤਿਗੁਰੂ ਬਿਲਾਸ। ਮਾਰਿ ਬਕਾਰਾ ਸਿਖ ਕਰੇ ਹੈਂ। 'ਹਤਹੁ ਤੁਰਕ ਲਵਪੁਰੀ ਲੂਟੈ ਹੈਂ ॥ ੪੬ ॥ ਲੇਹੁ ਮਲੇਛਨਿ ਤੇ ਅਬਿ ਰਾਜ। ਮਹਾਂ ਦੁਸ਼ਟ ਇਨ ਵਧਸੋ ਸਮਾਜ। ਕਰਹੁ ਗੁਰੂ! ਆਇਸੁ ਅਬਿ ਐਸੇ। ਪਰਹਿ ਜੰਗ, ਹਤਿ ਸ਼ੱਤ੍ਰੁ ਜੈਸੇ' ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟ। ਰਾਸੇ 'ਕੇਲਾਂ ਪ੍ਰਲੰਬ ਪੈਂਦਾ ਬਕਾਹਾਂ' ਪ੍ਰਸੰਗ ਬਰਨਨੰ ਨਾਮ[4] ਚਤੁਰ ਬਿੰਸਤੀ ਅੰਸੁ ॥ ੨੪ ॥

੨੫. [ਪਠਾਣ ਉਮਰਾਵ ਸ਼ਿੱਖ ਹੋਇਆ]।

ਦੋਹਰਾ ॥ ਸਤਿਗੁਰ ਕਰਹਿੰ ਅਖੇਰ ਨਿਤ ਚਢਹਿੰ ਸੁਭਟ ਸਮੁਦਾਇ। ਹੱਥਨਾਰਨਿ ਵਿੱਦਜਾ ਕਰਹਿੰ ਜੀਵ ਅਨਿਕ ਬਨ ਘਾਇ ॥ ੧ ॥ ਚੌਪਈ ॥ ਦੁਸ਼ਟ ਜੀਵ ਬਨ ਕੇ ਬਹੁ ਮਾਰੇ। ਗੌ ਮਹਿਖਨਿ ਕੋ ਤ੍ਰਾਸ ਨਿਵਾਰੇ। ਨ੍ਰਿਭੈ ਹੋਇ ਨਰ ਭ੍ਰਿਣਨ ਚੁਗਾਵੈਂ। ਜਾਹਿੰ ਪ੍ਰਾਤਿ ਬਨ, ਸੰਧਜਾ ਲਜਾਵੈਂ ॥ ੨ ॥ ਚੋਰ ਜਾਰ ਕੋ ਤ੍ਰਾਸ ਉਪੰਨਾ[5]। ਪੁਰਿ ਨਰ ਉਚਰਹਿੰ 'ਗੁਰ ਧੰਨ ਧੰਨਾ'। ਸਤਿਜੁਗ ਭਾ ਗੁਰ ਰਾਜ ਮਝਾਰਾ। ਤਜੀ ਖੁਟਾਈ ਨਰ ਡਰ ਧਾਰਾ ॥ ੩ ॥ ਸਕਲ ਦੇਸ਼ ਦ੍ਰਾਬੇ ਮਹਿੰ ਕੀਰਤਿ। ਪੁਰਿ ਗ੍ਰਾਮਨਿ ਮਹਿੰ ਭੀ ਬਿਸਤੀਰਤਿ। ਸੁਭਟ ਬ੍ਰਿੰਦ ਸਤਿਗੁਰ ਢਿਗ ਜਏ। ਸ਼ਸਤ੍ਰਨਿ ਬਿੱਦਜਾ ਮਹਿੰ ਨਿਪੁਨਏ[6] ॥ ੪ ॥ ਇਕ ਦਿਨ ਸ਼੍ਰੀ ਸਤਿਗੁਰ ਭਗਵਾਨ। ਲੈ ਨਿਜ ਸੰਗ ਸੁ ਪੈਂਦੇ ਖਾਨ। ਉਪਬਨ ਮਹਿੰ ਗਮਨੇ ਗੁਨ ਖਾਨੀ। ਦੇਖਤਿ ਸ਼ੋਭਾ ਬ੍ਰਿਛਨਿ

[1]ਖਰੇ ਲੋਹੇ ਦੇ ਤਿੱਖੇ ਬਾਣ। [2]ਸੱਚੇ ਵਿਚ। [3]ਬੰਦੂਕਾਂ। [4](ਸਤਿਗੁਰੂ ਜੀ ਦਾ) ਡਰ ਪੈਦਾ ਹੋਯਾ। [5]ਭਰਪੂਰ ਹੋਏ।

ਮਹਾਨੀ ॥ ੫ ॥ ਮਨਹੁੰ ਨੀਲ ਘਟਿ[1] ਇਹ ਉਮਡ੍ਹਾਈ। ਕੈ ਨੀਲੀ ਮਣਿ ਗਿਰ ਸਮਦਾਈ[2]। ਅਰਣ ਬਰਣ ਕੇ[3] ਫਲ ਬਿਸਾਲਾ। ਕਤਹੁੰ ਪੀਤ[4] ਬਿਸਦ[5]ਕੀ ਮਾਲਾ ॥੬॥ ਅਨਿਕ ਰੰਗ ਕੀ ਧਾਤੁ[6]ਮਨੋ ਹੈ। ਨੀਲੋ ਪਰਬਤ ਇਨਹਿ ਸਨੇ ਹੈ[7]। ਸ਼ੇਰ ਸਮਾਨ ਧਸੇ ਗੁਰੁ ਜਾਈ। ਪਰੀ ਰੈਨ ਜਨੁ ਨੈਨ ਦਿਸਾਈ[8] ॥ ੭ ॥ ਉਡਗਨਿ ਪੁਸ਼ਪ[9] ਪ੍ਰਕਾਸ਼ਤਿ ਜਹਾਂ। ਸਤਿਗੁਰੁ ਚੰਦ ਪ੍ਰਕਾਸ਼ੇ ਤਹਾਂ।ਮੰਦ ਮੰਦ ਬਿਚਰਤਿ ਹਿਤ ਸੈਲ। ਦੱਖਣ ਦਿਸ਼ ਆਏ ਜਿਤ ਸੈਲ[10] ॥ ੮ ॥ ਗਨ ਮੋਰਨਿ ਕੋ ਸ਼ੋਰ ਸੁਨੀਜੈ। ਪੁਸ਼ਪਨਿ ਸੋਭਾ ਅਧਿਕ ਜਨੀਜੈ। ਨਿੰਬੂ, ਨਾਰੰਗੀ ਰਸ ਭਰੇ। ਜਾਮਨੁ[11], ਗਨ ਰਸਾਲ ਤਰੁ[12]ਖਰੇ ॥ ੯ ॥ ਆਰੂ, ਆਮਰੁਦ,ਕਨਿ[13]ਲੀਨਿ। ਲਾਗੇ ਦਲ ਫਲ ਝੁਕਿਬੋ ਕੀਨਿ। ਦਾਰਮ[14], ਰਾਇਬੇਲ,ਚੰਬੇਲੀ।ਖਿਲੀ ਸੇਵਤੀ ਸ਼ੋਰਭ ਝੇਲੀ[15]॥੧੦॥ਸੁੰਦਰ ਸਥਲ ਫਰਸ਼ ਕਰਿਵਾਇਸ। ਬੈਠੇ ਸਤਿਗੁਰੁ ਅਨੰਦ ਉਪਾਇਸਿ। ਗਨ ਸੁਭਟਨਿ ਕੋ ਲਗਜੋ ਦਿਵਾਨ। ਬੈਠਜੋ ਨਿਕਟਿ ਸੁ ਪੈਂਦੇ ਖਾਨ॥੧੧॥ਚੌਪਰ ਹਿਤ ਖੇਲਨਿ ਮੰਗਵਾਯੋ। ਸਨਮੁਖ ਅਪਨੇ ਖਾਨ ਬਿਠਾਯੋ। ਧਰਿ ਧਰਿ ਦਾਵ ਪਰਚਬੋ ਕਰੈਂ। ਭਲ ਭਾਲਹਿੰ ਨਰਦਨਿ ਕੋ ਚਰੈਂ[16]॥੧੨॥ਕਿਤਿਕ ਕਾਲ ਅਸ਼ਟਾਪਦ[17] ਖੇਲਾ। ਜੀਤਹਿੰ ਗੁਰੁ ਭਾਲਨਿ ਕੋ ਮੇਲਾ।ਇਕ ਉਮਰਾਵ ਤਬਹਿ ਚਲਿ ਆਯੋ। ਮਿਲਨਿ ਹੇਤੁ ਕੋ ਮਨ ਲਲਚਾਯੋ ॥ ੧੩ ॥ ਹਿਤ ਮੁਹਿੰਮ[18] ਕਿਤ ਸ਼ਾਹੁ ਪਠਾਵਾ। ਬਹੁਲਸ਼ ਕਰ ਤਿਹ ਸਾਥ ਪਠਾਵਾ। ਕਿਸੀ ਗਿਰੇਸ਼ੁਰੰ[19] ਪਰ ਚਢਿ ਗਯੋ। ਤਹਾਂ ਜਾਇ ਰਣ ਠਾਨਤਿ ਭਯੋ ॥ ੧੪ ॥ਪਰਬਤੇਸ਼[20]ਤਬਿ ਕੀਨਿ ਲਰਾਈ।ਖੜਗ ਭੁਫੈਗਨਿ ਮਾਰ ਮਚਾਈ। ਬ੍ਰਿੰਦ ਤੁਰਕ ਸੰਘਾਰ ਭਗਾਏ। ਠਹਿਰਜੋ ਗਯੋ ਨ ਤ੍ਰਾਸ ਉਪਾਏ ॥ ੧੫ ॥ ਭਾਗੇ ਮਾਰਿ ਖਾਇ ਚਲਿ ਆਏ। ਸ਼ਾਹਜਹਾਂ ਢਿਗ ਰੋਇ ਸੁਨਾਏ। ਕੋਪਜੋ ਸ਼ਾਹੁ ਸੁਨਤਿ ਰਣ ਹਾਰਾ। ਬਾਰਿ ਬਾਰਿ ਉਮਰਾਵ ਧਿਕਾਰਾ ॥੧੬॥ 'ਬਡੋ ਨਿਲਾਜ ਲਾਜ ਨਹਿੰ ਆਵੈ। ਅਬਿ ਮਮ ਸਨਮੁਖ ਖਰੋ ਦਿਸਾਵੈ।ਦੂਰਿ ਹੋਹੁ

---

[1]ਨੀਲੀ ਘਟਾ। [2]ਯਾ (ਇਹ) ਸਾਰੇ ਨੀਲੀ ਮਣੀਆਂ ਪਹਾੜ ਹਨ। [3]ਲਾਲ ਰੰਗ ਦੇ। [4]ਪੀਲੇ। ਘਿੱਓ ਦੇ। [5]ਮਾਨੋਂ ਨੀਲਾ ਪਰਬਤ ਅਨੇਕ ਰੰਗਾ ਦੀਆਂ ਧਾਤੂਆਂ ਸਜੇ ਹੈ। [6]ਨੇਤ੍ਰਾਂ ਨੂੰ ਮਾਨੋ ਰਾਤ ਪਈ ਦਿੱਸੀ। [9]ਫੁੱਲਾਂ ਰੂਪੀ ਤਾਰੇ। [10]ਜਿੱਧਰ ਪਹਾੜ ਸਨ। [11]ਜਾਮਨੂੰ। [12]ਅੰਬਾਂ ਦੇ ਬ੍ਰਿੱਛ। [13]ਪੀਲੀ ਚੰਬੇਲੀ, ਪੀਲੀ ਕਨੇਰ ([ਮੰਸ:—ਕਹੁਣਿਕਾਰ])। [14]ਅਨਾਰ। [15]ਸੁਗੰਧੀ ਦੇ ਰਹੀ ਹੈ। [16]ਭਲਾਂ ਨੂੰ ਸੁੱਟ ਕੇ ਨਰਦਾਂ ਚਲਾਉਂਦੇ ਹਨ। [17]ਚੌਪੜ। [19]ਜੰਗ। [20]ਪਹਾੜੀ ਰਾਜੇ

ਗੀਦੀ ਰੁ ਗਵਾਰੇ। ਥਿਰਹੁ ਨ ਮੇਰੇ ਨੈਣ ਅਗਾਰੇ'॥੧੭॥ਲਖਿ ਕਾਇਰ ਕੋ ਦਿਯੋ ਨਿਕਾਸਿ। ਰਹਨਿ ਨ ਦਿਯੋ ਆਪਨੇ ਪਾਸ। ਸੋ ਦੁਖ ਪਾਇ ਨਿਕਸਿ ਇਤਿ ਆਯੋ।–ਗੁਰੁ ਕੋ ਦੇਖੋਂ–ਜਿਯ ਲਲਚਾਯੋ ॥ ੧੮ ॥ ਗਰ ਸ਼ਮਸ਼ੇਰ ਸਿਪਰ ਕੋ ਧਰੇ।ਆਯੋ ਨਿਕਟਿ ਗਰਬ ਉਰ ਭਰੇ। ਗਰਬ ਪ੍ਰਹਾਰੀ ਗੁਰੁ ਨੇ ਜਾਨਾ।–ਇਹ ਕਾਇਰ ਅਰੁ ਮਨ ਗਰਬਾਨਾ–॥੧੯॥ਜਾਇ ਨਿਕਟਿ ਗੁਰ ਕੇਰਿ ਖਰੋਵਾ।ਨਹਿੰ ਪ੍ਰਭੁ ਨੇ ਤਿਸ ਕੀ ਦਿਸ਼ਿ ਜੋਵਾ। ਅਸ਼ਟਾਪਦ[1] ਖੇਲਨਿ ਮਹਿੰ ਧਸਾਨੇ। ਛਲ ਛਾਲਤਿ ਅਰੁ ਨਰਦ ਪਖਾਨੇ[2] ॥ ੨੦ ॥ ਖਰਨੋ ਰਹਨੋ ਚਿਤ ਚਹਤਿ ਵਿਸ਼ੇਖੇ।–ਜਬਿ ਸਤਿਗੁਰੁ ਮੇਰੀ ਦਿਸ਼ਿ ਦੇਖੈਂ। ਕਰੌਂ ਸਲਾਮ ਬੈਠਿ ਹੌਂ ਫੇਰੇ–। ਇਮ ਚਿਤਵਤਿ ਚਿਤ ਬਿਤਿ ਬਹੁ ਬੇਰੇ[3] ॥ ੨੧ ॥ ਖਰੇ ਪਠਾਨ ਕ੍ਰੋਧ ਬਡ ਜਾਗਾ। ਚਿਤ ਮਹਿੰ ਪੁਨ ਚਿਤਵਨਿ ਇਮ ਲਾਗਾ।–ਇਕ ਸ਼ਮਸ਼ੇਰ ਪ੍ਰਹਾਰੌਂ ਐਸੇ। ਧਰ ਤੇ ਸਿਰ ਉਤਰਹਿ ਇਸ ਜੈਸੇ ॥੨੨॥ ਆਦਰ ਅਪਰ ਕਰਨਿ ਤੌ ਰਹਨੋ। ਨੈਣ ਉਠਾਇ ਨ ਮਮ ਦਿਸ਼ਿ ਲਹਨੋ–।ਚਿਤਵਨੋ ਜਬਿ ਸ਼ਮਸ਼ੇਰ ਪ੍ਰਹਾਰਨਿ। ਕਰਨੋ ਖਾਨ ਦਿਸ਼ਿ ਗੁਰੁ ਨਿਹਾਰਨਿ ॥ ੨੩ ॥ ਕਹਨੋ ਤਾਹਿੰ 'ਨਿਜ ਸੁਭਟ ਕਹਾਵਹੁ[4] !। ਜਹਾਂ ਪਰਹਿ ਰਣ ਤਹਾਂ ਪਲਾਵਹੁ[5] !।ਜਹਾਂ ਖੜਗ ਕੋ ਜੰਗ ਮਚਾਵਨਿ। ਤਹਾਂ ਕਰਹੁ ਨਿਜ ਪੀਠ ਦਿਖਾਵਨਿ !॥੨੪॥ ਜਹਾਂ ਸ਼ੱਤ੍ਰੂ ਕੋ ਮਾਰਨਿ ਬਨੈ।ਤਿਸ ਥਲ ਹੋਤਿ ਤ੍ਰਾਸ ਕੇ ਸਨੈ !। ਉਚਿਤ ਨਿਵਨਿ ਜੋਹਿੰ ਫਕਰ ਅਗਾਰੀ।ਤਹਿੰ ਚਾਹਤਿ ਸ਼ਮਸ਼ੇਰ ਪ੍ਰਹਾਰੀ !॥੨੫॥ ਸ਼ੱਤ੍ਰੂ ਸੰਘਾਰਤਿ ਰਿਸਿ ਕਰਿ ਤੋਹੀ। ਫਕਰ ਬਿਨਾਸਹਿ ਕੁਟੈਬ ਜੁ ਹੋਹੀ। ਰਿਪੁ ਇਸ ਲੋਕਹਿ ਸੁਖਨਿ ਬਿਨਾਸੈ। ਫਕਰ ਦੁਹੂੰ ਲੋਕਨਿ ਸੁਖ ਗ੍ਰਾਸੈ[6] ॥੨੬॥ ਜਹਾਂ ਥਾਨ ਹੰਕਾਰ ਕਰਨਿ ਕੋ। ਤਹਿੰ ਤੇ ਕੀਨਿਸਿ ਰਿਦਾ ਡਰਨਿ ਕੋ। ਨਿਰਹੰਕਾਰ ਹੋਨਿ ਥੋ ਜਹਾਂ। ਫਕਰਨਿ ਆਗੈ ਗਰਬਤਿ ਮਹਾਂ ॥ ੨੭ ॥ ਗਹੀ ਹਾਥ ਮਹਿੰ ਰਹਿ ਤਰਵਾਰ। ਫਕਰ ਪ੍ਰਾਨ ਕੋ ਦੇਹਿੰ ਨਿਕਾਰ। ਗੁਰ ਘਰ ਮਹਿੰ ਮਾਨੀ ਕੋ ਥਾਂਵ ਨ[7]। ਨਿਰਮਾਨੀ ਨਿਤ ਗੁਰੁ ਮਨ ਭਾਵਨਿ[8] ॥ ੨੮ ॥ ਸੁਨਤਿ ਖਾਨ ਮਨ ਮਹਿੰ ਬਿਸਮਾਯੋ। –ਚਿਤ ਮਹਿੰ ਚਿਤਵਤਿ ਗੁਰੁ ਲਖਿ ਪਾਯੋ[9]–ਚਕਯੋ ਦੀਨ ਉਰ,ਜੋਰੇ ਹਾਥ।

[1]ਚੌਪੜ। [2]ਠਰਦਾਂ ਚਲਾਉਂਦੇ ਜਾਣ। [3]ਬਹੁਤ ਦੇਰ ਬੀਤ ਗਈ। [4]ਆਪਣੇ ਆਪ ਨੂੰ ਸੂਰਮਾ ਕਹਾਂਵਦੇ ਹੋ। [5]ਓਥੋਂ ਤਾਂ ਦੌੜ ਜਾਂਦੇ ਹੋ। [6]ਫੋਕਟ ਲੋਹਾਂ ਲੋਕਾਂ ਦਾ ਸੁਖ ਗ੍ਰਾਸ ਲੈਂਦੇ ਭਾਵ ਨਾਸ਼ ਕਰ ਦੇਂਦੇ ਹਨ। [7]ਹੰਕਾਰੀ ਨੂੰ ਥਾਂ ਨਹੀਂ। [8](ਜੋ ਮੈਂ) ਚਿਤ ਵਿਚ ਚਿਤਵਦਾ ਸਾਂ (ਉਹ) ਗੁਰੂ ਜੀ ਨੇ ਜਾਣ ਲਿਆ ਹੈ।

ਪਰਜੋ ਅਗਾਰੀ ਟੇਕਜੋ ਮਾਥ ॥ ੨੯ ॥ 'ਕਰਾਮਾਤ ਸਾਹਿਬ ਤੁਮ ਭਾਰੇ। ਸਕਜੋ ਨ ਜਾਨਿ ਰਿਦੇ ਰਿਸ ਧਾਰੇ। ਛਿਮਹੁ ਪ੍ਰਭੂ ! ਤੁਮ ਹੋ ਬਲਦਾਯਕ। ਮੀਰੀ ਅਰੁ ਪੀਰੀ ਕੇ ਲਾਯਕ॥੩੦॥ ਮਮ ਅਪਰਾਧ ਛਿਮਾ ਕੋ ਧਰੀਅਹਿ। ਸੇਵਕ ਨਿਜ ਪਗ ਪੰਕਜ ਕਰੀਅਹਿ। ਭਜਹੁ ਅਪਰ ਸਤਿਗੁਰੁ ! ਸਭਿ ਗਿਨਤੀ। ਕਰਹੁ ਨਿਹਾਰਨਿ, ਜੋ ਮਮ ਬਿਨਤੀ ॥ ੩੧ ॥ ਭੂਲਤਿ ਸਦਾ ਦਾਸ ਗਨ ਆਏ। ਪੀਰ ਛਿਮਾਂ ਹੀ ਕਰਤਿ ਰਹਾਏ'। ਦੇਖਿ ਦੀਨ ਗੁਰੁ ਭਏ ਕ੍ਰਿਪਾਲਾ। ਬੈਠਾਰਜੋ ਸਮੀਪ ਤਿਸ ਕਾਲਾ ॥੩੨॥ ਨਿਜ ਸਿਖ ਕਰਿਕੈ ਸਿੱਖਯਾ ਦਈ। 'ਢਕਰਨਿ ਆਗੈ ਨਮਤਾ ਲਈ'। ਸੰਤਨਿ ਢਿਗ ਗਮਨਹੁ ਭਜਿ ਮਾਨ। ਸੇਵਾ ਕਰਹੁ ਹੋਹਿੰ ਸੁਖਵਾਨ ॥ ੩੩ ॥ ਨਿਤ ਸਤਿਗੁਰੁ ਕੋ ਸਿਮਰਨਿ ਕਰੋ। ਗਰਭ ਜੋਨਿ ਮਹਿੰ ਬਹੁਰਿ ਨ ਪਰੋ'। ਭਯੋ ਸਿੱਖ ਗੁਰੁ ਕੋ ਤਬਿ ਖਾਨ। ਬਾਜ਼ੀ ਜੀਤਿ ਉਠੇ ਭਗਵਾਨ ॥੩੪॥ਚਲਿ ਕਰਿ ਨਿਜ ਡੇਰੇ ਕਹੁ ਆਏ। ਖਾਨ ਪਾਨ ਤਿਸ ਖਾਨ ਦਿਵਾਏ। ਦਿਨ ਦੋਇਕ ਗੁਰੁ ਕੇ ਢਿਗ ਰਹਜੋ। ਭਾਉ ਬਿਸਾਲ ਰਿਦੇ ਮਹਿੰ ਲਹਜੋ ॥੩੫॥ ਉਸਤਤਿ ਕਰਤਿ ਰਹਤਿ ਨਿਸ ਦਿਨ ਮੈਂ। ਗੁਰੁ ਕੇ ਗੁਨ ਗਨ ਚਿਤਵਹਿ ਮਨ ਮੈਂ। ਬੈਠਜੋ ਨਿਕਟਿ ਬਿਲੋਕਿ ਕ੍ਰਿਪਾਲਾ। ਬਿਰਦ ਸੰਭਾਰਿ ਕਹਜੋ ਤਿਸ ਕਾਲਾ ॥੩੬॥ 'ਜਾਹੁ ਖਾਨ ! ਅਬਿ ਸਦਨ ਮਝਾਰੀ। ਬਨਹਿੰ ਪ੍ਰਥਮ ਸਮ ਮਨਸਬ ਭਾਰੀ। ਸ਼੍ਰੀ ਗੁਰ ਨਾਨਕ ਬਖਸ਼ਜੋ ਤੋਹਿ। ਸਕਲ ਸਮਾਜ ਤਥਾ ਪੁਨ ਹੋਹਿ'॥੩੭॥ ਸੁਨਿ ਬਰ ਗੁਰੁ ਕੋ ਹਰਖਜੋ ਖਾਨ। ਬਾਰਿ ਬਾਰਿ ਪਦ ਬੰਦਨ ਠਾਨਿ। ਮਾਨਜੋ ਬਚਨ ਭਾਉ ਕੋ ਧਾਰਾ। ਲੇ ਆਇਸੁ ਕੋ ਸਦਨ ਸਿਧਾਰਾ ॥ ੩੮ ॥ ਚਾਰਿਕ ਦਿਨ ਘਰ ਬੈਠਜੋ ਰਹਜੋ।ਸ਼ਾਹੁ[2] ਸਭਾ ਮਹਿੰ ਐਸੇ ਕਹਜੋ।'ਸੋ ਉਮਰਾਵ ਹੁਤੋ ਬਹੁ ਦਿਨ ਕੋ। ਕਹਾਂ ਭਯੋ ਜੋ ਤਜਾਗਜੋ ਰਨ ਕੋ ॥ ੩੯॥ ਕਈ ਥਾਰਿ ਆਗੈ ਇਹ ਲਰਜੋ। ਕਾਰਜ ਸ਼ਾਹੁ ਸਦਨ ਕੋ ਕਰਜੋ'। ਪਠਜੋ ਦੂਤ ਤਿਹ ਨਿਕਟਿ ਹਕਾਰਾ।ਪੁਰਬ ਤੇ ਬਿਸਾਲ ਸਤਿਕਾਰਾ॥੪੦॥–ਭਯੋ ਅਨਾਦਰ ਇਸ ਕੋ–ਜਾਨਾ। ਮਨਸਬ ਬਖਸ਼ਜੋ ਤਬਹਿ ਮਹਾਨਾ। ਗੁਰ ਕਰੁਨਾ ਤੇ ਮ੍ਰਿਗ ਭਾ ਸ਼ੇਰ[3]। ਸਿਮਰਨਿ ਕਰਤਾ ਸੰਝ ਸੁਬੇਰ ॥ ੪੧॥ ਇਮ ਸ਼੍ਰੀ ਹਰਿਗੋਵਿੰਦ ਪੁਰਿ ਬਾਸੇ। ਮਨ ਭਾਵਤਿ ਬਹੁ ਕਰੇ ਬਿਲਾਸੇ। ਕਬਿ ਉਪਬਨ ਮਹਿੰ ਦਿਵਸ ਗੁਜ਼ਾਰੈਂ। ਕਬਿ ਬਨ ਬ੍ਰਿੱਤਿ ਅਖੇਰ ਸਿਧਾਰੈਂ ॥ ੪੨ ॥ ਦਿਨ

[1]ਨਿੰਮ੍ਰਤਾ ਲਈ (ਹੱਥੀਂ) ਭਾਵ ਨਿੰਮ੍ਰਤਾ ਧਾਰੀ ਰੱਖੀ। [2]ਸ਼ਾਹ ਨੇ। [3]ਹਰਨ ਤੋਂ ਸ਼ੇਰ ਹੋ ਗਿਆ।

ਸਾਵਣ ਕੇ ਬਰਖਾ ਹੋਤਿ। ਬਰਣ ਬਰਣ ਕੇ ਜਲਦ ਉਦੋਤਿ[1]। ਘੋਖਤਿ ਘਨ ਗਨ ਇਤ ਉਤ ਧਾਵੈਂ। ਧਰਾ ਸਜਲ ਕਰਿ ਅਨੰਦ ਉਪਾਵੈਂ ॥੪੩॥ ਹਰਿਆਵਲ ਅਵਨੀ ਪਰ ਹੋਈ। ਇੰਦ੍ਰਬਧੂ[2] ਬਿਚਰਤਿ ਬਿਚ ਜੋਈ। ਮਨਹੁ ਸਬਿੰਦੁ ਨੀਲ ਉਢੋਨੀ। ਊਪਰ ਪਹਿਰੀ ਸੁੰਦਰ ਛੋਨੀ[3] ॥ ੪੪ ॥ ਬਹਨੋ ਪ੍ਰਵਾਹ ਨਦੀ ਬਹੁ ਨਾਰੇ[4]। ਜਿਤ ਕਿਤ ਬਰਖਹਿ ਜਲਧਰ ਧਾਰੇ[5]। ਸਤਿਗੁਰੁ ਪੁਰਿ ਕਰਤਾਰ ਬਿਰਾਜੇ।ਜਿਨ ਕੇ ਨਾਮ ਜਪੇ ਅਘ ਭਾਜੇ ॥੪੫॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਾਲਸਮਿ ਰਾਸੇ 'ਖਾਨ' ਪ੍ਰਯੰਤ ਸਕਲਨੰ ਨਾਮ ਪੰਚਵਿੰਸਤੀ ਅੰਸੁ ॥ ੨੫ ॥

੨੬. [ਕਰਤਾਰ ਪੁਰੋਂ ਕੂਚ]।

ਦੋਹਰਾ ॥ ਬਾਰ ਬਾਰ ਬਰ ਬਾਰ ਕੋ ਬਾਰਦ ਬਰਸਤਿ ਬ੍ਰਿੰਦ[6]।ਪਿਖਤਿ ਬਹਾਰ ਉਦਾਰ ਕੋ ਨਿਤ ਸ਼੍ਰੀ* ਹਰਿਗੋਬਿੰਦ ॥੧॥ ਚੌਪਈ ॥ ਬਰ ਤਰੁਵਰੁ ਸਰੁਵਰੁ ਪਰ ਖਰੇ[7]। ਨਿਰਮਲ ਜਲ ਨਵੀਨ ਸੋਂ ਭਰੇ। ਧਰਾ ਤਰਾਵਤਿ ਜਹਿਕਹਿ ਪਿਖਿਯਤਿ। ਹਰਿਆਵਲ ਮੁਦ ਦਾਯਕ ਦਿਖਿਯਤਿ ॥ ੨ ॥ ਕੂਹਕਤਿ ਕੋਕਿਲਕਾ ਉਪਬਨ ਮੈਂ[8]।ਤੜਿਤਾ[9] ਦਮਕਤਿ ਬਹੁ ਬਿਧਿ ਘਨ ਮੈਂ। ਮਧੁਰ ਮਧੁਰ ਉਪਜਤਿ ਘਨਘੋਰਾਠੌਰ ਠੌਰ ਮੋਰਨਿ ਕੇ ਸ਼ੋਰ ॥੩॥ ਇਕ ਦਿਨ ਸਤਿਗੁਰ ਸਭਾ ਸੁਹਾਏ। ਸਿੱਖ ਮਸੰਦ ਸੁਭਟ ਸਮੁਦਾਏ। ਜਥਾ ਸੁਰਨਿ ਮਹਿ ਇੰਦ੍ਰ ਬਿਰਾਜੈ। ਦੁਤਿ ਕੋ ਦੇਖਿ ਸੁਧਰਮਾ[10] ਲਾਜੈ ॥੪॥ ਗੁਰੁ ਬਦਨ ਕੋ ਸਕਲ ਬਿਲੋਕੈਂ। ਚਲਨਿ ਅਪਰ ਦਿਸ਼ਿ ਤੇ ਦ੍ਰਿਗ ਰੋਕੈਂ। ਮੁਸਕਾਵਤਿ ਸਭਿ ਕੀ ਦਿਸ਼ਿ ਹੇਰੈਂ। ਕ੍ਰਿਪਾ ਕਟਾਖਨਿ ਤੇ ਨਿਤ ਪ੍ਰੇਰੈਂ[11] ॥੫॥ਚੰਦ ਬਦਨ ਤੇ ਸੁਧਾ ਸਮਾਨੀ। ਕਬਿ ਕਬਿ ਕਰਤਿ ਉਚਾਰਨਿ ਬਾਨੀ। ਕਹਤਿ ਭਏ 'ਪਾਵਸ[12] ਰੁਤਿ ਨੀਕੀ। ਅਬਿ ਸਰਿਤਾ ਤਟ ਹੁਇ ਰਮਨੀਕੀ[13] ॥੬॥ ਬਹੈ ਪ੍ਰਵਾਹ ਬੇਗ ਕੇ ਸੰਗ। ਬ੍ਰਿੰਦ ਉਠੰਤਿ ਉਤੰਗ ਤਰੰਗ। ਤਟ ਊਚੇ ਕਰਦਮ ਨਹਿੰ ਜੋਇ। ਤਹਾਂ ਅਖੇਰਬ੍ਰਿਤੀ ਭੀ ਹੋਇ ॥ ੭ ॥ ਪਰਖਹੁ ਥਾਨ ਪ੍ਰਥਮ ਜਿਨਿ ਪਿਖੇ[14]।ਚਢਹਿ ਅਖੇਰ ਬ੍ਰਿਤੀ ਜਿਸ ਬਿਖੈ। ਨਦੀ ਬਿਪਾਸਾ ਕੋ ਅਸ

---

[1]ਰੰਗ ਰੰਗ ਦੇ ਬੱਦਲ ਪ੍ਰਗਟ ਹੁੰਦੇ ਹਨ। [2]ਚੀਚ ਵਹੁਟੀਆਂ। [3]ਮਾਨੋਂ (ਲਾਲ) ਬਿੰਦੀਆਂ ਵਾਲੀ ਨੀਲੀ ਚਾਦਰ ਸੁੰਦਰ ਪ੍ਰਿਥਵੀ ਨੇ ਉਪਰ ਪਹਿਨੀ ਹੈ। [4]ਨਾਲਿਆਂ ਦਾ। [5]ਬੱਦਲ ਦੀਆਂ ਧਰਾਂ। [6]ਵਾਰ ਵਾਰ ਬਹੁਤੇ ਬੱਦਲ ਸ੍ਰੇਸ਼ਟ ਜਲ ਵਰਸਾਉਂਦੇ ਹਨ। [7]ਸੁਹਣੇ ਬ੍ਰਿੱਛ ਸਰੋਵਰ ਪਰ ਖੜੇ ਹਨ (ਜੋ).....। [8]'ਕੋਇਲਾਂ ਬਾਗਾਂ' ਵਿਚ ਕੂਕਦੀਆਂ ਹਨ। [9]ਬਿਜਲੀ। [10]ਦੇਵ ਸਭਾ। [11]ਪਿਆਰ ਕਰਦੇ ਹਨ। [12]ਬਰਸਾਤ। [13]ਸੁਹਾਵਣੀ। [14]ਜੇ ਕਿਸੇ ਨੇ (ਐਸਾ ਥਾਂ) ਪਹਿਲਾਂ ਵੇਖਿਆ ਹੋਵੇ (ਤਾਂ ਉਹ ਥਾਂ) ਪਰਖ ਲਓ। *ਪਾ:—ਸੁ ਨਿਤ ਹੀ ਸ਼੍ਰੀ ਗੁਰ।

ਤੀਰ। ਬਸਹਿੰ ਕਿਤਿਕ ਦਿਨ ਲੈ ਭਟ ਭੀਰ'॥੮॥ਤਬਿ ਇਕ ਸਿਖ ਬੋਲਜੋ ਕਰ ਬੰਦਿ। 'ਮਹਾਰਾਜ! ਜਿਮ ਚਹਹੁ ਅਨੰਦ। ਤੀਰ ਬਿਪਾਸਾ ਕੇ ਸਭਿ ਗ੍ਰਾਮੂ। ਤਹਾਂ ਦਾਸ ਰਾਵਰਿ ਕੇ ਧਾਮੂ ॥੯॥ ਬਾਘੇ ਨਾਮ ਕਹੈਂ ਤਿਸ ਥਾਨਾ। ਉਚਿਤ ਆਪ ਕੇ ਜਥਾ ਬਖਾਨਾ। ਕਰਦਮ ਅਲਪ ਹੋਤਿ ਥਲ ਊਚਾ। ਕਰੋ ਅਖੇਰ ਬ੍ਰਿਤ, ਹੈ ਮੂਚਾ[1] ॥ ੧੦ ॥ ਬਹੈ ਸਮੀਪ ਪ੍ਰਵਾਹ ਬਿਪਾਸਾ। ਕਰਹੁ ਬਿਲੋਕਨਿ ਬੈਸਿ ਤਮਾਸ਼ਾ। ਬਿਬਿਧਿ ਬਿਧਿਨ ਕੇ ਬਹੁਤ ਬਿਨੋਦ। ਬਿਲਸਹੁ ਰਾਵਰ, ਪਿਖਹੁ ਪਯੋਦ[2]॥੧੧॥ਕ੍ਰਿਪਾ ਕਰਹੁ ਸੋ ਥਾਨ ਤੁਮਾਰਾ। ਦਾਸਨਿ ਦਿਹੁ ਦਰਸ਼ਨ ਨਿਸਤਾਰਾ[3]।ਸਿਖ ਕੋ ਬਾਕ ਸਕਲ[4] ਸੁਨਿ ਲਯੋ। ਮੌਨ ਰਹੈ, ਨਹਿੰ ਉੱਤਰ ਦਯੋ ॥ ੧੨ ॥ ਅਪਰ ਸਿੱਖ ਨੇ ਬਹੁਰ ਬਖਾਨਾ। 'ਏਕ ਸਥਾਨ ਭਲੋ ਮੈਂ ਜਾਨਾ। ਮਹਾਂਰਾਜ ਚਾਹਤਿ ਚਿਤ ਜੈਸੇ। ਸਕਲ ਰੀਤਿ ਕਹਿਯੋ ਸੁੰਦਰ ਤੈਸੇ ॥ ੧੩ ॥ ਊਚੋ ਬਹੁ ਨਿਤ ਪੰਕ[5] ਬਿਹੀਨਾ। ਤਰੈ ਬਿਪਾਸਾ ਨੀਰ ਨਵੀਨਾ। ਬਸਹਿੰ ਲੋਕ ਥੋਰੇ ਕਰਿ ਮੇਲਾ[6]। ਗ੍ਰਾਮ ਨਾਮ ਤਿਸ ਕਹਤਿ ਰੁਹੇਲਾ ॥੧੪॥ ਕਰਹੁ ਅਖੇਰ ਬ੍ਰਿਤ ਮਨ ਭਾਈ।ਬੈਠੇ ਪਿਖਹੁ ਨਦੀ ਜਲ ਜਾਈ। ਤਿਹ ਸਮ ਕਰਦਮ ਹੀਨ ਸਥਾਨ। ਤੀਰ ਬਿਪਾਸਾ ਰੁਚਿਰ ਨ ਆਨ ॥੧੫॥ ਉਚਿਤ ਆਪ ਕੇ ਕਰਹੁ ਬਿਨੋਦ। ਅਵਿਲੋਕਹੁ ਬਰਖੰਤਿ ਪਯੋਦ[7]। ਅਪਰ ਸਿੱਖ ਸੁਨਿ ਕਰਿ ਤਬਿ ਕਹਜੋ। 'ਨਿਸ਼ਚੈ ਸੁਭ ਸਥਾਨ ਸੋ ਲਹਜੋ[8]' ॥ ੧੬ ॥ ਸ਼੍ਰੀ ਹਰਿਗੋਵਿੰਦ ਸੁਨਿ ਸਭਿ ਜਾਨਾ। ਗਮਨ ਤਹਾਂ ਕੋ ਮਨ ਮਹਿੰ ਠਾਨਾ[9]। ਸ਼੍ਰੀ ਗੁਰਦਿੱਤਾ ਨਿਕਟਿ ਨਿਹਾਰਾ। ਪਰਮ ਪ੍ਰੇਮ ਤੇ ਬਾਕ ਉਚਾਰਾ॥੧੭॥ 'ਗੋਇੰਦਵਾਲ ਆਪ ਚਲਿ ਜਾਵਹੁ। ਮਿਲਹੁ ਕੁਟੰਬ ਮੋਦ ਮਨ ਪਾਵਹੁ। ਨਿਜ ਮਾਤਾ ਅਰੁ ਭ੍ਰਾਤਨਿ ਸੰਗ। ਸੋ ਤੁਵ ਹੇਰਨਿ ਚਾਹਤਿ ਅੰਗ ॥ ੧੮ ॥ ਫਿਰਨਿ ਵਹਿਰ ਬਰਖਾ ਰੁਤਿ ਮਾਂਹੀ। ਬਿਖਮ ਅਹੈ ਸਭਿ ਬਿਧਿ,ਸੁਖ ਨਾਂਹੀ। ਅਰੁ ਤੁਰਕਨਿ ਸੋਂ ਵਧਜੋ ਬਿਖੇਰਾ। ਆਇ ਪਰਹਿ ਕਿਤ ਜੰਗ ਘਨੇਰਾ॥੧੯॥ ਅਲਪ ਬੈਸ ਯਾਂਤੇ ਸੁਖ ਲੀਜੈ। ਗੋਇੰਦਵਾਲ ਬਾਸ ਕੋ ਕੀਜੈ[10]। ਪਿਤ ਆਇਸੁ ਕੋ ਸਿਰ ਪਰ ਧਰਿ ਕੈ।ਹਾਥ ਬੰਦਿ ਬੰਦਨ ਪਦ ਕਰਿ ਕੈ ॥੨੦॥ ਹਯ ਤਯਾਰ ਪਰ ਭਯੋ ਅਰੂਢਾ।ਸਮੁਝਿ ਗੁਰੂ ਕੋ ਆਸ਼ੈ ਗੂਢ। ਸੰਗ ਸਯੂਰ ਇਕਾਦਸ਼ ਕਰੇ। ਪਹੁੰਚਨਿ ਹਿਤ

---

[1](ਬਾ) ਉੱਚਾ ਹੈ। [2]ਬੱਦਲ। [3]ਮੁਕਤੀ (ਦਾਤਾ) ਦਰਸ਼ਨ। [4]ਸਿੱਖ ਦੀ ਸਾਰੀ ਗਲ। [5]ਸਭ ਤਰ੍ਹਾਂ ਨਾਲ। [6]ਚਿੱਕੜ। [7]ਮਿਲ ਕਰਕੇ। [8]ਜਾ ਗਿਆ।

ਤੁਰਨ ਮਗ ਪਰੇ॥ ੨੧ ॥ ਜੋਇੰਦਵਾਲ ਪ੍ਰਵੇਸ਼ੇ ਜਾਈ। ਗੁਰ ਦਿਸ਼ਿ ਕੀ ਸੁਧਿ ਸਕਲ ਸੁਨਾਈ। ਭ੍ਰਾਤਨਿ ਸਾਥ ਖੇਲਿਬੋ ਕਰੈ। ਮਨ ਭਾਵਤਿ ਸੁਖ ਕੋ ਨਿਤ ਧਰੈ॥ ੨੨ ॥ ਸ਼੍ਰੀ ਹਰਿਗੋਬਿੰਦ ਕੇ ਤਬਿ ਤਮਾਰ। ਹੇਰਨਿ ਤੀਰ ਬਿਪਾਸਾ ਬਾਰਿ। ਬਜਵਾਇਸਿ ਤਬਿ ਕੂਚ ਨਗਾਰਾ। ਭਯੋ ਸਨੱਧਬੱਧ ਦਲ ਸਾਰਾ॥ ੨੩॥ ਕਿਤਿਕਨਿ ਛੋਰੇ ਤੁਪਕ ਤਡ਼ਾਕੇ। ਸੁਨੇ ਦੂਰ ਲਗਿ ਸ਼ਬਦ ਸੁ ਜਾਂਕੇ। ਤਿਸ ਛਿਨ ਗੁਰੁ ਢਿਗ ਪੈਂਦੇ ਖਾਨ। ਆਯੋ ਨਿਜ ਘਰ ਤੇ ਸੁਧਿ ਜਾਨ॥ ੨੪ ॥ ਤਿਸ ਕੋ ਦੇਖਤਿ ਪ੍ਰਭੁ ਬਿਚਾਰਾ।–ਇਸ ਮੂਰਖ ਕੇ ਉਰ ਹੰਕਾਰਾ। 'ਮਮ ਭੁਜ ਅਲੰਬ ਬਿਜੈ ਗੁਰ ਲੀਤਿ। ਸ਼ੱਤ੍ਰੁਨਿ ਬ੍ਰਿੰਦ ਹਤੈਂ ਰਣ ਖੇਤ'॥ ੨੫॥ ਅਬਿ ਤਹਿੰ ਜੰਗ ਪਰਹਿਗੋ ਭਾਰੀ। ਜੋ ਕਰਿ ਹੁਇ ਹੈ ਸੰਗ ਹਮਾਰੀ। ਬਹੁਤ ਗਰਬ ਕੋ ਧਰਿ ਹੈ ਫੇਰੇ। 'ਗੁਰੁ ਕੀ ਜੀਤਿ ਭਈ ਬਲ ਮੇਰੇ'॥ ੨੬ ॥ ਯਾਂਤੇ ਇਸ ਬਿਨ ਅਬਿ ਕੋ ਲਰੀਯਹਿ। ਬਿਜੈ ਲੇਹਿੰ ਗਨ ਤੁਰਕਨਿ ਹਰੀਯਹਿ–।ਇਮ ਬਿਚਾਰਿ ਗੁਰ ਬਾਕ ਬਖਾਨਾ। 'ਪੈਂਦੇ ਖਾਨ! ਰਹਹੁ ਘਰ ਥਾਨਾ॥ ੨੭ ॥ ਅਬਿ ਹੂੰ ਤੇਰੋ ਭਯੋ ਨਿਕਾਹ। ਬਸਹੁ ਆਪ ਥੀਵੀ ਕੇ ਪਾਹ। ਹਮ ਹੇਰਹਿੰ ਹਰਿ[1] ਤੀਰ ਬਿਪਾਸਾ। ਬਰਖਤਿ ਬਦਰਾ[2] ਅਧਿਕ ਚੁਮਾਸਾ ॥ ੨੮ ॥ ਕੇਤਿਕ ਦਿਨ ਹਮ ਤਹਾਂ ਬਿਤਾਵੈਂ। ਬਿਨ ਕਰਦਮ ਸੋਂ ਥਾਨ ਬਤਾਵੈਂ"।ਪਰੇ ਕਾਰ ਤੋਂ ਲੇਹਿੰ ਬੁਲਾਈ।ਤਬਿ ਲੌ ਸਦਨ ਬਸਹੁ ਸੁਖ ਪਾਈ'॥੨੯॥ ਹਾਥ ਜੋਰਿ ਕਹਿ ਪੈਂਦੇ ਖਾਨ। 'ਮੈਂ ਕਿਮ ਬਸਹੁੰ ਅਪਨ ਘਰ ਥਾਨ। ਸ਼ਾਹੁਜਹਾਂ ਕੇ ਸੰਗ ਬਿਗਾਰ। ਭਯੋ ਅਧਿਕ ਲਸ਼ਕਰ ਕੋ ਮਾਰਿ॥੩੦॥ ਔਚਕ ਪਰਹਿ ਜਿ ਆਨਿ ਲਰਾਈ। ਪਠਹਿ ਸ਼ਾਹੁ ਸੈਨਾਂ ਸਮੁਦਾਈ। ਪਹੁੰਚਨੋ ਜਾਇ ਨ ਮੋ ਤੇ ਤਬੈ।ਕਿਮ ਸਤਿਗੁਰ ਤਜਿ ਗਮਨਹੁੰ ਅਬੈ ?॥ ੩੧ ॥ ਜੇ ਮੈਂ ਕਾਜ ਨ ਆਇ ਤੁਮਾਰੇ। ਸਕਲ ਜਗਤ ਹੀ ਦੇਖਿ ਧਿਕਾਰੈ। ਦੀਰਘ ਮੁਰਸ਼ਿਦ[3],ਪਿਤਾ,ਖੁਦਾਇ। ਤੁਮ ਹੀ ਹੋ ਮੇਰੇ ਸੁਖਦਾਇ ॥੩੨॥ਮੋਕਹੁ ਉਚਿਤ ਨ ਛੋਰੈਂ ਸਾਥ। ਰਣ ਕੋ ਸਮਾਂ ਲਖਹੁ ਗੁਰਨਾਥ!'। ਪੁਨ ਸੁਨਿ ਕਰਿ ਤਿਹ ਕਹਨੋ ਕ੍ਰਿਪਾਲ। ਜਸੋਂ ਤੂੰ ਕਹੈਂ ਅਹੈ ਸੋ ਢਾਲਿ ॥ ੩੩ ॥ ਤਉ ਪ੍ਰਸੰਨ ਹੋਇ ਹਮ ਕਹਨੋ। ਬਸਨ ਸਮਾਂ ਤੁਵ ਘਰ ਕੋ ਲਹਨੋ। ਰਹੋ ਚੁਮਾਸਾ ਬਨਿਤਾ ਤੀਰ। ਪੁਨ ਹਮ ਸੋਂ ਮਿਲੀਅਹਿ ਬਡ਼ਿ ਬੀਰ॥੩੪॥ ਕਹੋਂ ਸੈਕਤਿ ਚਿਤ, ਬਸਹੁ ਅਵਾਸ। ਅਹੈਂ ਸਦਾ ਤੁ ਹਮਰੇ ਪਾਸ। ਮਾਨਿ

[1]ਜਲ। [2]ਬੱਦਲ। [3]ਦੱਸਦੇ ਹਨ। [4]ਵਡੇ ਗੁਰੂ।

ਬਾਕ ਨਹਿੰ ਫੇਰ ਕਰੀਜੈ। ਕਰਹਿੰ ਹਕਾਰਨਿ ਆਨਿ ਮਿਲੀਜੈ' ॥ ੩੫ ॥ ਹਾਥ ਜੋਰਿ,ਪੁਨ ਬੋਲਨੋ ਨਾਹਨ। ਭਊ ਸੁ ਬਿਛੁਰਨਿ ਕੀ ਚਿਤ ਚਾਹ ਨ। ਸਿਰ ਪਰ ਆਇਸੁ ਗੁਰ ਕੀ ਧਾਰੀ। ਰਹਨੋ ਜਬਹਿ, ਪ੍ਰਭੁ ਸੀਖ ਉਚਾਰੀ॥ ੩੬॥ 'ਹੋਹੁ ਨ ਪਰ ਤ੍ਰਿਯ ਸੋਂ ਬਿਭਚਾਰੀ।ਰਿਦੇ ਪ੍ਰੀਤ ਧਾਰਹੁ ਨਿਜ ਨਾਰੀ। ਦਯਾ ਧਰਹੁ ਦਿਹੁ ਦੀਨਨਿ[1] ਦਾਨ। ਕਿਹ ਕੋ ਦੁਖ ਨਹਿੰ ਦੇਹੁ ਸੁਜਾਨ ! ॥ ੩੭ ॥ ਪਰ ਤ੍ਰਿਯ ਕੋ ਸਨਮੁਖ ਨ ਲਿਆਵਹੁ। ਸ਼ੱਤ੍ਰੁਨ ਸੋਂ ਨਹਿੰ ਪੀਠ ਦਿਖਾਵਹੁ। ਨਿਤ ਖ਼ੁਦਾਇ ਸਿਮਰਹੁ ਸੁਖ ਪਾਵਹੁ। ਪ੍ਰਭੂ ਭਾਨਾ ਪਿਖਿਅਨੰਦ ਉਪਾਵਹੁ' ॥ ੩੮ ॥ ਕਰਿ ਪਦ ਬੰਦਨ ਬੋਲਨੋ ਪੈਂਦਾ। 'ਨਹਿੰ ਮੈ ਤ੍ਰਾਸ ਧਰਹੁੰ ਰਿਪੁ ਕੈਂਦਾ[2]। ਰਾਵਰਿ ਕੋ ਪ੍ਰਤਾਪ ਕਰਿ ਮੋਹੀ। ਸਰਬ ਭਾਂਤਿ ਕੋ ਆਨੰਦ ਹੋਹੀ' ॥ ੩੯ ॥ ਗਯੋ ਆਪਨੇ ਸਦਨ ਮਝਾਰਾ। ਬਿਬਿਧਿ ਬਿਲਾਸ ਕਰੈ ਮਿਲਿ ਦਾਰਾ। ਸ਼੍ਰੀ ਹਰਿਗੋਵਿੰਦ ਚਢੇ ਤੁਰੰਗ। ਦੁੰਦਭਿ ਬਜਨੋ ਅਧਿਕ ਧੁਨਿ ਸੰਗ ॥ ੪੦ ॥ ਮਨਹੁੰ ਬਿਦਤਿ ਹੀ ਬਿਜੈ ਬਤਾਵੈ। ਹਨੈ ਚੋਬ ਇਮ ਸ਼ਬਦ ਉਠਾਵੈ। ਸੁਭਟ ਅਰੂਢ ਹਯਨਿ ਪਰ ਭਏ। ਕਸੀ ਤੁਫੈਗ ਤਯਾਰ ਕਰਿ ਲਏ ॥ ੪੧ ॥ ਸਤਿਗੁਰੁ ਪ੍ਰੇਰਤਿ ਚਲਨੋ ਤੁਰੰਗ। ਜਨੁ ਗਮਨਤਿ ਉਠਿ ਰੰਗ ਤਰੰਗ। ਸਾਵਣ ਦੁਤੀ ਦਿਵਸ ਸੁਰ ਗੁਰੂ[3]। ਏਕ ਮਾਸ ਬਸਿ ਗਮਨੇ ਗੁਰੂ ॥੪੨॥ ਸ਼੍ਰੀ ਕਰਤਾਰ ਪੁਰਾ ਤਜਿ ਚਾਲੇ। ਤੁਰਕ ਬਿਨਾਸਨ ਚਹਿਤਿ ਬਿਸਾਲੇ। ਆਗੇ ਮਿਲੇ ਸ਼ਗੁਨ ਸ਼ੁਭ ਹੋਤਿ।ਰਿਪੁ ਨਾਸ਼ਨਿ ਗੁਰ ਬਿਜੈ ਉਦੋਤਿ[4] ॥ ੪੩ ॥ ਮਿਲੀ ਜੋਖਤਾ[5] ਬਾਲਕ ਗੋਦ। ਹੁਤੀ ਸੁਹਾਗਨ ਸਹਤ ਪ੍ਰਮੋਦ। ਸੁਰਭੀ ਬਤਸ ਚੁੰਘਾਵਤਿ[6] ਠਾਂਢੀ। ਚਾਟਤਿ ਰਿਦੇ ਪ੍ਰੀਤਿ ਬਹੁ ਬਾਢੀ ॥੪੪॥ ਸੁੰਦਰ ਗੌਨ ਪੌਨ ਤਥਿ ਕੀਨਿ[7]। ਮ੍ਰਿਗਨ ਸੁ ਮਾਲ ਦਾਹਿਨੇ ਲੀਨਿ[8]। ਮ੍ਰਿਦੁਲ ਸ਼ਬਦ ਕੋ ਕਰਹਿੰ ਬਿਹੰਗ। ਜੋ ਸ਼ੁਭਿ ਹੋਤਿ ਭਏ ਸੁਖ ਅੰਗ ॥੪੫॥ ਦੁੰਦਭਿ ਬਾਜਤਿ ਮਾਰਗ ਚਾਲੇ। ਮਿਲਹਿੰ ਗ੍ਰਾਮ ਕੋ ਮਾਨਵ ਜਾਲੇ। ਅਰਪਹਿੰ ਭੇਟ ਧਾਇ ਕਰਿ ਆਗੇ। ਪਦ ਅਰਬਿੰਦ ਛੁਵੈਂ ਬਡ-ਭਾਗੇ ॥੪੬॥ ਹੇਰਿ ਹੇਰਿ ਸੁਧਿ ਸਭਿਨਿ ਸੁਨਾਵੈਂ। ਬਡੋ ਲਾਭ ਲਖਿ ਦੌਰਤਿ ਆਵੈਂ। ਖੁਸ਼ੀ ਕਰਤਿ ਗਮਨੰਤਿ ਕ੍ਰਿਪਾਲਾ। ਉਲਘੇ ਇਸ ਬਿਧਿ ਪੰਚ

---

[1]ਦੀਨਾਂ ਨੂੰ। [2]ਕਿਸੇ ਵੈਰੀ ਦਾ। [3]ਵੀਰਵਾਰ। [4](ਜੋ ਸ਼ਗੁਨ) ਵੈਰੀਆਂ ਨੂੰ ਨਾਸ਼ ਕਰਨ ਵਾਲੇ ਗੁਰੂ ਜੀ ਦੀ ਬਿਜੈ ਦੇ ਸੂਚਕ ਹਨ। [5]ਇਸਤ੍ਰੀ। [6]ਗਊ ਵੱਛਾ ਚੁਘਾਉਂਦੀ। [7]ਤਦੋਂ ਸੁਹਾਵਣੀ ਛਾਉ ਚਲ ਪਈ। [8]ਹਰਨਾਂ ਦੀ ਕਤਾਰ ਨੇ ਸੱਜਾ ਪਾਸਾ ਲਿਆ।

ਬਿਸਾਲਾ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਅਟਮਿ ਰਾਸੇ 'ਸ਼੍ਰੀ ਸਤਿਗੁਰ ਪ੍ਰਸਥਾਨ' ਪਾਂਗ ਬਰਨਨੇ ਨਾਮ ਖਅਟ ਬਿੰਸਤੀ ਅੰਸੂ ॥ ੨੬ ॥

੨੭. [ਘੋਰੜ (ਭਗਵਾਨ ਦਾਸ)]।

ਦੋਹਰਾ। ਨਦੀ ਬਿਪਾਸਾ ਤੀਰ ਪਰ ਬਿਰੈਂ ਗ਼ਰੀਬ ਨਿਵਾਜ। ਚਲਤਿ ਪ੍ਰਵਾਹ ਸਬੇਗ ਜਲ ਖਰੇ ਦੇਖਿਬੇ ਕਾਜ ॥ ੧ ॥ ਚੌਪਈ ॥ ਦੇਸ਼ ਜੁ ਦ੍ਵਾਬੇ ਕੋ ਤਟ ਨੀਵਾ[1]। ਮੱਦ੍ ਦੇਸ ਤਟ ਊਚੋ ਥੀਵਾ[2]। ਕਰਤਿ ਬਿਭਾਗ[3]ਪ੍ਰਵਾਹ ਚਲੇਤਾ। ਦੁਹਿ ਦਿਸ਼ਿ ਤਟ ਦ੍ਵੈ ਦੇਸ਼ ਕਰੈਤਾ[4] ॥ ੨ ॥ ਤੀਰ ਪਾਰ ਕੋ ਊਚੋ ਹੇਰੈ[5]। ਕੇਵਟ[6] ਆਵਾ ਤਰ ਤਿਸ ਬੇਰੇ। ਨੌਕਾ ਗਨ ਕੋ ਤੂਰਨ ਲਯਾਏ। ਹਾਥ ਬੰਦਿ ਬਹੁ ਬਿਨੈ ਅਲਾਏ ॥ ੩ ॥ ਚਢਿ ਤਰਨੀ ਪਰ ਪਾਰਿ ਪਰੇ ਹੈਂ। ਤਟ ਊਚੇ ਪਰ ਜਾਇ ਖਰੇ ਹੈਂ।ਅਪਰ ਸੁਭਟ ਜੇ ਹੈਂ ਸਮੁਦਾਇ। ਕਰੇ ਪਾਰ ਸਭਿ ਤਰੀ ਚਢਾਇ ॥ ੪ ॥ ਹਯ ਆਰੋਹ ਗੁਰੂ ਤਹਿੰ ਫਿਰੈ। ਚਹੁੰ ਦਿਸ਼ਿ ਤੇ ਥਲ ਦੇਖਨਿ ਕਰੈ। ਸਲਿਤਾ ਤਟ ਪਰ ਊਚੋ ਥੇਹ। ਬੈਠੇ ਬਹੁ ਬਹਾਰ ਕੋ ਦੇਹਿ' ॥੫॥ ਇਕ ਦਿਸ਼ਿ ਬਸਹਿਂ ਲੋਕ ਕੁਛ ਥੋਰੇ। ਅਪਰ ਥੇਹ ਸੂੰਨੇ ਤ੍ਰੈ ਓਰੇ। ਪੁਰਿ ਕੇ ਬਸਨਿ ਉਚਿਤ ਲਖਿ ਥਾਨਾ। ਰਿਦੇ ਮਨੋਰਥ ਏਵ ਉਠਾਨਾ ॥੬॥ ਡੇਰਾ ਤਿਸੀ ਥੇਹ ਪਰ ਕੀਨੋ। ਪਿਖਤਿ ਬਿਪਾਸਾ ਜਲ ਸੁਭ ਚੀਨੋ। ਉਤਰਨੋ ਦਲ ਸਭਿ ਗੁਰ ਕੋ ਆਇ। ਜਹਿਂ ਕਹਿਂ ਤੰਬੂ ਦਿਏ ਲਗਾਇ ॥ ੭॥ ਸੁਧਿ ਪਾਈ ਨਰ ਜੇ ਸਭਿ ਗ੍ਰਾਮੂ। ਆਇ ਦਰਸ ਕੀਨਸਿ ਅਭਿਰਾਮੂ। ਦੇਖਿ ਦੇਖਿ ਗਮਨੇ ਨਿਜ ਧਾਮੂ। ਤਹਾਂ ਬਸਤਿ ਇਕ ਘੋਰੜ ਨਾਮੂ ॥੮॥ ਥੇਹੁ ਮਾਲਕੀ ਧਾਰਤਿ ਸੋਊ*।ਤਿਸੀ ਕੀ ਆਗਯਾ ਮਹਿਂ ਸਭਿ ਕੋਊ। ਸੁਨੀ ਕਾਨ ਮਹਿਂ ਸੁਧਿ ਗੁਰ ਆਏ। ਊਚੇ ਥਲ ਡੇਰੇ ਸਭਿ ਪਾਏ ॥੯॥ ਸੰਸੈ ਭਯੋ ਬਿਸਾਲ ਰਿਦੇ ਤਿਹ ।–ਬਲਿ ਕੀ ਬਾਤ ਕਰਤਿ ਅਤਿਸ਼ੈ ਇਹ'। ਸ਼ਾਹ ਜਹਾਂ ਤੇ ਤ੍ਰਾਸ ਨ ਧਾਰਾ। ਲਰ ਕਰਿ ਲਸ਼ਕਰ ਰਣ ਮਹਿਂ ਮਾਰਾ ॥ ੧੦ ॥ ਇਹਾਂ ਨ ਕਰੈ ਕਛੂਕ ਉਤਪਾਤਾ। ਆਯੋ ਕੌਨ ਕਾਜ ਕਸ ਜਾਤ'†–। ਏਵ ਬਿਚਾਰਤਿ ਮੂਰਖ ਆਵਾ। ਜਿਸ ਕੋ ਕਾਲ ਹੋਨਿ ਨਿਯਰਾਵਾ ॥ ੧੧ ॥ ਆਗੈ

[1]ਦ੍ਵਾਬੇ ਦੇਸ਼ ਦੇ ਪਾਸੇ ਦਾ ਕੰਢਾ ਨੀਵਾਂ (ਵਿੰਸ ਰਿਹਾ) ਸੀ। [2]ਤੇ ਮੱਦਰ ਦੇਸ਼ ਦੇ ਪਾਸੇ ਦਾ ਕੰਢਾ ਉੱਚਾ ਸੀ, ਭਾਵ ਬਾਰੀ ਦੁਆਬੇ ਦਾ ਪਾਸਾ ਹੈ। [3]ਦੋ ਹਿੱਸੇ। [4](ਦਰਯਾ) ਦੋਹਾਂ ਪਾਸਿਆਂ ਦੇ ਦੋ ਕੰਢਿਆਂ ਨੂੰ ਦੋ ਦੇਸ਼ ਬਣਾ ਰਿਹਾ ਹੈ। [5]ਪਾਰਲਾ ਕੰਢਾ ਉੱਚਾ ਵੇਖਕੇ। [6]ਮਲਾਹ। [7]ਅਨੰਦ ਦੇ ਦਾ ਹੈ। [8]ਹੋਸ਼ਿਆਰੀ ਦੀ ਗਲ ਕਰਦੇ ਹਨ ਏਹ ਭਾਵ ਗੁਰੂ ਜੀ। [9]ਕੀ ਜਾਣੀਏ।

*ਇਤਿਹਾਸ ਗੁ: ਖਾ: ਨੇ ਦਿਹ ਚੰਦੂ ਦੀ ਮਾਲਕੀ ਪਾਤਸ਼ਾਹ ਵਲੋਂ ਜ਼ਬਤ ਹੋਕੇ ਸਤਿਗੁਰਾਂ ਨੂੰ ਸਮਰਪਨ ਹੋਈ ਲਿਖੀ ਹੈ, ਘੋਰੜ ਇਲਾਕੇ ਦਾ ਮਾਲਗੁਜ਼ਾਰ ਸੀ। †ਪਾ–ਜਹਿ ਜਾਤਾ।

ਗੁਰ ਢਿਗ ਲਗਸੋ ਦਿਵਾਨ। ਬੈਠੇ ਸੁਭਟ ਬਿਰੇ ਸਵਧਾਨ। ਘੋਰੜ ਉਰ ਗਰਬਤਿ ਚਲਿ ਆਯੋ। ਜਰਸੋ ਹੇਰਿ ਮੂਰਖ ਦੁਖ ਪਾਯੋ॥੧੨॥ਆਛੀ ਰੀਤਿ ਨ ਬੰਦਨ ਕੀਨੀ। ਨਹੀਂ ਉਪਾਇਨ ਆਗੇ ਦੀਨੀ। ਬੂਝਨ ਲਗਸੋ ਸੁ 'ਕਾਰਜ ਕੌਨ ?। ਨਿਕਸੋ ਬਰਖਾ ਮਹਿੰ ਤਜਿ ਭੌਨ' ॥੧੩॥ ਗੁਰੂ ਕਹਸੋ 'ਥਲ ਊਚ ਨਿਹਾਰਾ। ਤਰੇ ਪ੍ਰਵਾਹ ਨਦੀ ਜਲ ਭਾਰਾ। ਕੇਤਿਕ ਦਿਨ ਠਹਿਰਹਿੰ ਇਸ ਥਾਨ। ਖੇਲਹਿੰ ਬ੍ਰਿਤੀ ਅਖੇਰ ਮਹਾਨ॥੧੪॥ ਬਿਨ ਕਰਦਮ ਅਵਨੀ ਭਲ ਜਾਨਾ। ਇਸ ਕਾਰਨ ਹਮ ਆਵਨ ਠਾਨਾ'। ਸੁਨਿ ਖੁਨਸਸੋ ਮਨ ਬੱਕ੍ਰ ਬਖਾਨੈ[1]। 'ਭਲੇ ਅਖੇਰ ਬ੍ਰਿੱਤਿ ਕੋ ਠਾਨੇ ॥੧੫॥ ਹਿਤ ਸ਼ਿਕਾਰ ਕੇ ਲੀਨਸਿ ਬਾਜ[2]। ਕਿਤਿਕ ਬਿਗਾਰੇ ਅਪਨੇ ਕਾਜ। ਸ਼ਾਹੁ ਸੰਗ ਬਾਂਧਸੋ ਬਜ਼ ਬੈਰ। ਬਹੁਰਿ ਕਹਾਂ ਬਾਂਛਤਿ ਹੈ ਖੈਰ॥ ੧੬॥ ਸਦਨ ਉਜਾਰ ਸੁਧਾਸਰ ਆਏ। ਅਜਹੁ ਨ ਤਜਾਗੇ ਸਹਜਿ ਸੁਭਾਏ[3]। ਠੋਕਰ ਲਾਗਹਿ ਸਮੁਝਹਿੰ ਸਜਾਨੇਂ। ਹਾਨ ਲਾਭ ਕੋ ਸਕਲ ਪਛਾਨੇਂ॥੧੭॥ਬਡੇ ਗੁਰੂ ਜਥਿ ਭਏ ਅਗਾਰੀ। ਸੰਤ ਸਰੂਪ ਪਰਮ ਉਪਕਾਰੀ। ਸ਼ਾਹੁ ਆਦਿ ਖਿਲਕਤ ਸਭਿ ਆਵੈਂ। ਨਿਤਪ੍ਰਤਿ ਜਿਨ ਕੋ ਸੀਸ ਝੁਕਾਵੈਂ ॥ ੧੮ ॥ ਤੁਮ ਨੇ ਰੀਤਿ ਨਵੀਨ ਚਲਾਈ। ਸ਼ਸਤ੍ਰ ਬੰਧਿ ਕਰਿ ਧੂਮ[4] ਉਠਾਈ। ਨੀਕੀ ਬਾਤ ਨਹੀਂ ਉਤਪਾਤਿ[5]। ਕਰਤਿ ਫਿਰਤਿ ਲੋਕਨਿ ਕੋ ਘਾਤ' ॥ ੧੯ ॥ ਗੁਰੂ ਕਹਸੋ 'ਹਮ ਅਪਨਿ ਬਿਗਾਰਾ। ਤੈਂ ਕਸੋਂ ਉਰ ਮਹਿੰ ਸੰਕਟ ਧਾਰਾ। ਬਿਗਰੇ ਕਾਰਜ ਹਮ ਦੁਖ ਹੋਇ। ਪਰਸੋ ਤੋਹਿ ਸਮ ਕੇ ਸਿਰ ਸੋਇ[6]?॥੨੦॥ਜੇ ਜੇ ਨਿੰਦਕ ਅਹੈਂ ਹਮਾਰੇ। ਦਿਨਪ੍ਰਤਿ ਦੁਖ ਬਿਸਾਲ ਤਨ ਧਾਰੋ।ਗੁਰੂ ਘਰ ਕੋ ਨਿਤ ਸੁਧਰਹਿ ਕਾਜ।ਤੁਰਕਨਿ ਛੀਨ ਲੇਹਿੰਗੇ ਰਾਜ'॥੨੧॥ ਗੁਰ ਕੋ ਤੌਰ ਹੇਰਿ ਬਿਧਿ ਔਰਿ। ਉਠਿ ਗਮਨਸੋ ਪਹੁੰਚਸੋ ਨਿਜ ਠੌਰਿ। ਖਾਨ ਪਾਨ ਸਤਿਗੁਰ ਕਰਿਵਾਏ। ਸੁਭਟਨਿ ਸਹਤ ਅਚੇ ਮਨ ਭਾਏ ॥ ੨੨ ॥ ਬਿਧੀਚੰਦ ਸੋਂ ਬੂਝਨਿ ਕਰਸੋ। 'ਹਮ ਨੀਕੋ ਇਹ ਥਾਨ ਨਿਹਰਸੋ।ਤੀਰ ਬਿਪਾਸਾ ਨਗਰ ਬਸਾਵੈਂ। ਸਦਾ ਚੁਮਾਸਾ ਇਹਾਂ ਬਿਤਾਵੈਂ॥ ੨੩॥ ਹਾਥ ਜੋਰਿ ਤਿਹ ਸੁਨਤਿ ਬਖਾਨਾ। 'ਸ਼੍ਰੀ ਜਗ ਗੁਰ ਤੁਮਰੇ ਸਭਿ ਥਾਨਾ। ਹੁਇ ਪ੍ਰਸੰਨਤਾ ਰਾਵਰ ਕੇਰੀ। ਪਰਾਲਬਧ ਤੁਹਿ ਨਰਨ ਘਨੇਰੀ' ॥ ੨੪॥ ਸ਼੍ਰੀ ਮੁਖ ਕਹਸੋ

[1]ਮਨ ਦੇ ਟਚੇ ਨੇ ਕਹਿਆ। (ਅ) ਮਨ ਵਿਚ ਗੁੱਸੇ ਹੋਇਆ ਤੇ ਟੇਢਾ ਬੋਲਿਆ। [2](ਪਾਤਸ਼ਾਹੀ) ਬਾਜ਼। [3]ਆਪਣਾ ਮੁੱਢਲਾ ਸੁਭਾਉ। [4]ਜੋਲਾ। [5]ਉਪੱਦ੍ਰਵ (ਉਠੌਣ) ਦੀ। [6]ਤੇਰੇ ਵਰਗੇ ਦੇ ਸਿਰ ਕੀ ਉਹ ਕਫ਼ਨ ਪੈ ਗਿਆ ਹੈ ?

'ਦੇਰ ਨਹਿ ਕਾਈ। ਹੋਤਿ ਪ੍ਰਾਤਿ ਦਿਹੁ ਟੱਕ ਲਗਾਈ। ਬਹ ਨਰ ਕਰਹਿ ਸ਼ੀਘ੍ਰ ਹੁਇ ਜਾਇ। ਪ੍ਰਿਥਮ ਕੋਟ[1] ਕੋ ਦਿਹ ਚਿਨਵਾਇ'॥ ੨੫॥ ਇਮ ਮਸਲਤ ਕਰਿ ਨਿਸ ਮਹਿ ਸੋਏ। ਜਾਗਤਿ ਭਏ ਸਮੋ ਨਿਜ ਜੋਏ। ਸੌਚ ਸ਼ਨਾਨ ਧਯਾਨ ਪਠਿ ਬਾਨੀ।ਦਿਨਕਰ ਉਦਯੋ ਤਿਮਰ ਗਨ ਹਾਨੀ॥੨੬॥ ਕਿਤਕਿ ਪ੍ਰਸਾਦਿ ਮੰਗਾਯਹੁ ਪਾਸ। ਖਰੇ ਹੋਇ ਠਾਨੀ ਅਰਦਾਸਿ। 'ਸ਼੍ਰੀ ਨਾਨਕ, ਸ਼੍ਰੀ ਅੰਗਦ ਗੁਰੂ। ਸ਼੍ਰੀ ਗਰ ਅਮਰ ਕਾਮਨਾ ਪੂਰੁ॥੨੭॥ ਸ਼੍ਰੀ ਗੁਰ ਰਾਮਦਾਸ ਸੁਖਰਾਸ। ਸ਼੍ਰੀ ਅਰਜਨ ਸਿਖ ਪੁਰਵਤਿ ਆਸ। ਸ਼੍ਰੀ ਹਰਿ ਗੋਵਿੰਦ ਜੀ ਇਸ ਥਾਂਨਾ। ਚਹਤਿ ਬਸਾਯਹੁ ਨਗਰ ਮਹਾਨਾ॥੨੮॥ਅੰਗ ਸੰਗਿ ਨਿਤ ਬਨਹੁ ਸਹਾਇਕ। ਸਰਬ ਕਲਾ ਸਮਰਥ ਸੁਖਦਾਇਕ। ਕ੍ਰਿਪਾ ਆਪ ਕੀ ਕਾਰਜ ਸਾਰੇ। ਦਾਸਨ ਪਾਸ ਸਦਾ ਰਖਵਾਰੇ'॥ ੨੯॥ ਇਮ ਕਹਿ ਸਭਿਹਿਨਿ ਸੀਸ ਨਿਵਾਯੋ। ਫੇਰ ਪ੍ਰਸਾਦਿ ਤਹਾਂ ਬਰਤਾਯੋ। ਦੁੰਦਭਿ ਚੋਬ ਓਜ ਤੇ ਹਨੀ। ਬਿਜੈ ਸਨੀ[2] ਉਪਜੀ ਧੁਨਿ ਘਨੀ॥ ੩੦॥ ਟੱਕ ਆਪ ਸ਼੍ਰੀ ਗੁਰੂ ਲਗਾਯੋ। 'ਨਗਰ ਕੋਟ ਕੀਜਹਿ' ਫੁਰਮਾਯੋ। ਬਿੰਦ ਮਿਹਨਤੀ ਦਏ ਲਗਾਈ। ਅਧਿਕ ਸ਼ੀਘ੍ਰ ਕਰਿ ਗੁਰਨਿ ਦਿਖਾਈ॥੩੧॥ ਭਏ ਪ੍ਰਸੰਨ ਹੇਰਿ ਕਰਿ ਸਰਬ। ਬਖਸ਼ਯੋ ਤਾਤਕਾਲ ਗਨ ਦਰਬ। ਬਹੁ ਗ੍ਰਾਮਨ ਕੇ ਨਰ ਬੁਲਵਾਏ। ਦਈ ਦਿਹਾਰੀ ਕਾਰ ਲਗਾਏ॥ ੩੨॥ ਸੁਧਿ ਸੁਨਿ ਘੋਰੜ ਖੱਤ੍ਰੀ ਮੰਦਾਚਿਤ ਮਹਿ ਚਿੰਤਾ ਵਧੀ ਬਿਲੰਦਾ—ਭੂਮ ਦਬਾਇ ਲੀਨ ਸਭਿ ਮੇਰੀ। ਸੀਨੇ ਜ਼ੋਰੀ[3] ਕਰਤਿ ਘਨੇਰੀ॥ ੩੩॥ ਕਯਾ ਇਸ ਨੇ ਮਨ ਮਹਿ ਅਬਿ ਠਾਨੀ। ਕਿਸ ਕੀ ਸ਼ੰਕਾ ਤਨਕ ਨ ਮਾਨੀ—। ਨਰ ਇਕਠੇ ਕਰਿ ਬੂਝਨਿ ਲਾਗਾ। 'ਇਹ ਕਿਸ ਰਾਹ ਸੁ ਟੋਕਹਿ ਜਾਗਾ[4] ?॥ ੩੪॥ ਹਮਹਿੰ ਕਿ ਤੁਮਹਿੰ ਬੂਝਿ ਨਹਿੰ ਲੀਨਿ। ਕਿਸ ਕੋ ਕਿਸ ਬਿਧਿ ਕੁਛ ਨਹਿੰ ਦੀਨ'। ਸੁਨਿ ਕੈ ਲੋਕਨਿ ਬਾਕ ਬਖਾਨੋ। 'ਇਹ ਗੁਰੂ ਜਾਨੈ, ਕੈ ਤੁਮ ਜਾਨੋ॥੩੫॥ਕੋਟ ਹੋਇ ਅੰਤਰ ਘਰ ਬਾਸਹਿੰ। ਨਹਿੰ ਹੋਵਹਿ ਤੌ ਕਰਹਿੰ ਨ ਆਸਹਿੰ[5]। ਗੁਰ ਬਲਵਾਨ ਨ ਮਾਨਹਿ ਕਾਨ। ਅਰਹਿ ਕੌਨ, ਦੇਂ ਪ੍ਰਾਨਨ

---

[1]ਚਾਰ ਦੀਵਾਰੀ, ਫਸੀਲ। (ਅ) ਕਿਲਾ। [2]ਫਤੇ ਵਾਲੀ। [3]ਜ਼ਬਰਦਸਤੀ। [4]ਕਿਸ ਤਰ੍ਹਾਂ ਜਾਗਾ ਰੋਕਦਾ ਹੈ। [5](ਲੋਕਾਂ ਕਿਹਾ ਜੋ) ਫਸੀਲ ਬਣ ਗਈ ਅੰਦਰ ਘਰ (ਸਾਡੇ) ਪਏ ਵੱਸਣਹਾਰੇ ਜੇ ਨਾ ਬਣੀ ਤਾਂ ਅਸੀਂ ਆਸਾ ਨਹੀਂ ਕਰਦੇ (ਕਿ ਬਣੇ) ਛਾਵ ਸਾਡੀ ਹਨ ਲਾਡ ਕੋਈ ਨਹੀਂ।

ਹਾਨਿ ॥ ੩੬ ॥ ਸਪਤ ਹਜ਼ਾਰ ਮਾਰਿ ਅਬਿ ਆਵਾ। ਫਿਰਹਿ ਸ਼ੇਰ ਸਮ ਤ੍ਰਾਸ ਨ ਪਾਵਾ[1]। ਸਭਿਹਿਨਿ ਕਰਤਿ ਅਨਾਦਰ ਬੋਲਾ[2]ਮੈਂ ਕਰਿ ਹੌਂ ਆਛੇ ਇਸ ਹੌਲਾ॥੩੭॥ਕਿਮ ਪਰਿ ਪਾਇ ਸਕਹਿ ਇਸ ਥਾਨ। ਚਾਹਤਿ ਹੈ ਕਿ ਨਹੀਂ ਨਿਜ ਪ੍ਰਾਨ। ਅਬਿ ਦੇਖਹੁ ਮੈਂ ਭਰ ਉਪਜਾਵੌਂ। ਨਾਂਹਿ ਤ ਸੈਨ ਸ਼ਾਹ ਤੇ ਲਯਾਵੌਂ[3] ॥੩੮॥ ਉਰ ਹੈਕਾਰੀ ਬਕਹਿ ਕੁਬੈਨਾ। ਸਤਿਗੁਰ ਦਿਸ਼ਿ ਤੇ ਭਰ ਉਰ ਹੈਨਾ। ਸੋਭ ਥਾਰ[4] ਸਿਰ ਮੁਖ ਪਰ ਭਾਂਹੀ। ਤਉ ਓਜ ਬਹੁ ਤਨ ਕੇ ਮਾਂਹੀ ॥ ੩੯ ॥ ਮੋਟਾ ਪੇਟ ਓਠ ਭੀ ਮੋਟੇ। ਤ੍ਰੁੰਡ ਥਡੈ ਕੁਛ ਲੋਚਨ ਛੋਟੇ। ਧੋਤੀ ਕਰਤਿ ਰਹਤਿ ਜੋ ਢੀਲੀ। ਗ੍ਰੀਵਾ ਛੋਟੀ ਜਨੁ ਧਰ ਲੀਲੀ[5] ॥ ੪੦ ॥ ਢੀਲੀ ਜਾਮੇ ਕੀ ਬਹੁ ਤਨੀਯਾਂ। ਝਗਰਨਿ ਕੋ ਪ੍ਰਬੀਨ ਜਨੁ ਬਨੀਆਂ[6]। ਪੋਲੀ ਬਛੀ ਪਾਗ ਸਿਰ ਧਾਰੈ।ਕਰ ਸੋਟੀ ਧਰਿ ਧਰਿ[7]ਪਗ ਡਾਰੈ ॥੪੧॥ ਉਰ ਹੈਕਾਰੀ ਘਰ ਕੀ ਠੌਰ[8]। ਅਪਨੇ ਸਮ ਨਹਿ ਜਾਨਹਿ ਔਰ। ਅਪਨੀ ਜਾਤਿ ਗੁਰੂ ਕੀ ਜਾਨੈ। ਕਰੈ ਸ਼ਰੀਕਪਨੋ, ਹਿਤ ਹਾਨੈ[9] ॥ ੪੨ ॥–ਜਰੀ ਨ ਜਾਇ ਕ੍ਰਿੱਤ ਇਹ ਗੁਰ ਕੀ। ਬਿਸਰਤਿ ਨਾਂਹਿਨ ਚਿੰਤਾ ਉਰ ਕੀ। ਕਹੌਂ ਜਾਇ ਮੈਂ ਜੋ ਹਟਿ ਰਹੈ। ਨਾਂਹਿ ਤ ਬਹੁ ਸੰਕਟ ਕੋ ਸਹੈ–॥ ੪੩ ॥ ਇਮ ਚਿਤ ਠਾਨਿ ਗੁਰੂ ਢਿਗ ਚਲਯੋ। ਅਗਨਿ ਈਰਖਾ ਤੇ ਮਨ ਜਲਯੋ। ਕ੍ਰੋਧ ਅਹੁਤੀ ਪਰਤਿ ਪ੍ਰਚੰਡ। ਗੁਰਯਸ਼ ਸੁਨਤਿ ਹਤਿਯ ਜਨੁ ਦੰਡ[10] ॥ ੪੪ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੇ 'ਸ਼੍ਰੀ ਗੁਰ ਨਕਰ ਬਨਾਵਠ' ਪ੍ਰਸੰਗ ਬਰਨਨੰ ਨਾਮ ਸਪਤਵਿੰਸਤੀ ਅੰਸੂ ॥ ੨੭ ॥

੨੮. [ਘੋਰੜ ਬਕਬਾਦ]।

ਦੋਹਰਾ ॥ ਮਤਿ ਮੋਟੀ ਬਚ ਦੁਸ਼ਟ ਕੀ ਚਲਿ ਆਯਹੁ ਗੁਰ ਪਾਸ। ਰਿਦੇ ਰੋਸ ਖੱਦਯੋਤ[11] ਜਿਮ ਸਮਤਾ ਚਹਿ ਸਪਤਾਸ[12] ॥ ੧ ॥ ਚੌਪਈ ॥ਬੈਠਯੋ ਨਿਕਟਿ, ਨ ਬੰਦਨ ਠਾਨੀ ! ਸਮ ਗਵਾਰ ਬੋਲਯੋ ਮੁਖ ਬਾਨੀ। 'ਕਹੁ ਭਾਈ ਅਰਜਨ ਕੇ ਨੰਦ!ਕਯਾ ਕੀਨਸਿ ਉਤਪਾਤ ਬਿਲੰਦ?॥੨॥ ਇਸ ਭੂਮੀ ਕੋ ਮਾਲਿਕ ਕੋਈ। ਹੈ ਕਿ ਨਹੀ ? ਜਾਨਹਿ ਕਹੁ ਸੋਈ। ਕਿਸ ਕੋ ਤੈਂ ਬੁਝਨਿ ਕਰ ਲੀਨਿ। ਖਰਚਯੋ ਕਹਾਂ?ਮੋਲ ਕਿਸ ਦੀਨਿ?'॥੩॥ਸ਼੍ਰੀ ਮੁਖ ਤੇ ਹਸਿ ਕਰਿ ਫੁਰਮਾਯੋ। 'ਦੁਸ਼ਟਨਿ ਸਿਰ ਉਤਪਾਤ ਉਠਾਯੋ। ਕਰਤਾ ਪੁਰਖ ਭੂਮਿ ਕੋ ਮਾਲਿਕ। ਅਪਰ ਕਿਸੂ ਕੇ ਕਯਾ ਹੈ ਤਾਲਿਕ?॥੪॥ ਸੋ ਪਰਮੇਸ਼ੁਰ ਬੁਝਨਿ

[1]ਚਿੰਤੇ ਵਾਲ। [2]ਮਾਨੋ ਯਜ਼ ਨੇ ਨਿਗਲੀ ਹੈ। [3]ਸ਼ਰਮੰਦਾ ਲਈ ਚਲਾਕ ਬਣੀਏਂ ਵਾਂਙੂ ਹੈ। [4]ਰੱਖ ਰੱਖ ਕੇ। [5]ਭਾਵ ਆਪਣੇ ਘਰ ਵਿਚ। [6](ਆਪਣਾ) ਭਲਾ ਨਾਸ਼ ਕਰਦਾ ਹੈ। [7]ਮਾਨੋ (ਅੱਗ ਵਿਚ) ਡੰਡਾ ਵੱਜਦਾ ਹੈ। [8]ਟਿਟਾਣਾ। [9]ਤੁਰਜ ਦੀ।

ਕਰਜੋ।ਪੁਰਿ ਕੋ ਰਚਨਿ ਮਨੋਰਥ ਧਰਜੋ।ਹਰਿ ਚਰਨਨਿ ਰੁਚਿ ਮਹਿੰ ਚਿਤ ਪਰਚਜੋ। ਸਭਿ ਹਿਤ ਇਹੀ ਮੋਲ ਹਮ ਖਰਚਜੋ ॥ ੫ ॥ ਅਪਰ ਬੁਝਨੋ ਹਮ ਨਹਿੰ ਕੀਨੋ। ਮਹਾਰਾਜ ਰਾਜਾ ਪ੍ਰਭੁ ਚੀਨੋ[1]। ਸੁਨਿ ਘੋਰਜ ਬੋਲਜੋ ਮਤਿ ਕਾਚਾ। 'ਨਿਸ਼ਚੈ ਬਨਜੋ ਭਗਤਿ ਤੂੰ ਸਾਚਾ ॥ ੬ ॥ ਖੜਗ ਕਮਾਨ ਸ਼ਸਤ੍ਰ ਸਭਿ ਧਾਰੈਂ। ਨਿਤ ਉਠਿ ਗਨ ਜੀਵਨਿ ਕੋ ਮਾਰੈਂ। ਕਈ ਹਜ਼ਾਰ ਸੈਨ ਜੋ ਆਈ। ਤੀਨ ਪਹਿਰ ਮਹਿੰ ਧੂੜਿ ਮਿਲਾਈ ॥ ੭ ॥ ਦਯਾ ਹੀਨ ਹੁਇ ਲਸ਼ਕਰ ਮਾਰ।ਅਸ ਤੂੰ ਭਗਤ ਜਗਤਿ ਨਿਰਧਾਰ।ਸ਼ਾਹਜਹਾਂ ਕੋ ਜਾਨਤਿ ਨਾਂਹੀ। ਲਿਯੋ ਘੇਰ ਅੰਮ੍ਰਿਤਸਰ ਮਾਂਹੀ ॥੮॥ ਨੀਠਿ ਨੀਠ ਬਚਿ ਕੈ ਚਲਿ ਆਯੋ। ਇਤਿ ਆਵਤਿ ਉਤਪਾਤ ਉਠਾਯੋ'। ਇਮ ਕਹਿ ਉਠਤਿ ਭਯੋ ਘਰ ਚਾਲਾ। ਬੋਲਤਿ ਬਚਨ ਅਨੁਚਿਤ ਬਿਸਾਲਾ ॥ ੯ ॥ 'ਭਲਾ ਭਯੋ ਗੁਰ ਹਿੰਦੁਨਿ ਕੇਰਾ। ਕਰਨਿ ਕੁਕਰਮਨਿ ਮਹਿੰ ਮਨ ਪੂਰਾ। ਪ੍ਰਾਨੀ ਘਾਤ ਚਹਤਿ ਦਿਨ ਰਾਤਿਲਰਿਬੇ ਹੇਤੁ ਕਰਨਿ ਉਤਪਾਤ ॥ ੧੦ ॥ ਲੇਨਿ ਦੇਨਿ ਇਤ ਨਾਹਨਿ ਤੇਰੋ। ਪਿਤਾ ਪਿਤਾਮਾ ਕੋ ਨਹਿੰ ਝੇਰੋ। ਔਚਕ ਆਨਿ ਪਰਜੋ ਕਰਿ ਡੇਰਾ। ਲਗਜੋ ਬਨਾਵਨਿ ਕੋਟ ਚੁਫੇਰਾ ॥ ੧੧ ॥ ਨਾਂਹਿ ਤ ਜੋ ਚਾਹਤਿ ਨਿਜ ਭਲਾ। ਹੋਤਿ ਪ੍ਰਭਾਤਿ ਜਾਹੁ ਤੂੰ ਚਲਾ। ਕੋ ਜਾਨਹਿ ਕੋ ਨਾਂਹਨਿ ਜਾਨਹਿ।ਉਦੈ ਭਾਨੁ ਤੇ ਪ੍ਰਥਮ ਪਧਾਨਹਿ[2]॥੧੨॥ਇਹਾਂ ਨ ਬਸਨੋ ਪਾਵਹਿ ਕੋਈ। ਸਰਬ ਢਹਾਵੈਂ ਚਿਨਤੇ ਜੋਈ'। ਇਮ ਬੋਲਤਿ ਕਰਤੋ ਬਕਬਾਦ। ਧਾਮ ਗਯੋ ਗੁਰ ਕਹਿ ਅਪਵਾਦ ॥ ੧੩ ॥ ਕਹੀ ਕਠੋਰ ਅਨੁਚਿਤੀ ਬਾਨੀ। ਛਿਮਾ ਨਿਧਾਨ ਛਿਮਾ ਮਨ ਠਾਨੀ। ਬਿਧੀ ਚੰਦ ਰਿਸ ਬਚਨ ਉਚਾਰਾ। 'ਇਹ ਗੁਰੁ ਦ੍ਰੋਹੀ ਚਹਿਯਤਿ ਮਾਰਾ ॥ ੧੪ ॥ ਨਹੀਂ ਅਦਾਇਬ ਸਾਹਿਬ ਕੇਰਾ। ਬੋਲਤਿ ਗਮਨਜੋ ਨਿਠੁਰ ਬਡੇਰਾ'। ਸੁਨਿ ਸ਼੍ਰੀ ਗੁਰ ਮੁਸਕਾਇ ਬਖਾਨਾ। 'ਦੇਹੁ ਬਲੀ ਪੁਰਿ ਮਹਿਖ ਸਮਾਨਾ ॥੧੫॥ ਇਸ ਕੋ ਹਤੇ ਨੀਵ[3] ਥਿਰ ਹੋਇ। ਸਗਰੇ ਸ਼ਗੁਨ ਜਨਾਵਤਿ ਜੋਇ'।'ਮਹਾਂਰਾਜ ! ਆਇਸੁ ਅਬਿ ਦੀਜੈ। ਜਾਇ ਸਦਨ ਹਮ ਤਾਂਹਿ ਗਹੀਜੈਂ ॥ ੧੬ ॥ ਆਨਹਿੰ ਰਾਵਰਿ ਕੋ ਅਬਿ ਪਾਸ। ਚੰਦ ਕੋ ਸਮ ਕਰਹਿੰ ਬਿਨਾਸ਼। ਪਨਹੀ ਕੋ ਮਾਰੇ ਮਰਿ ਜਾਇ। ਗੁਰੁ ਨਿੰਦਕ ਭਖਿ ਹੀ ਫਲ ਪਾਇ'॥੧੭॥ਸ਼੍ਰੀ ਹਰਿਗੋਵਿੰਦ ਬਾਕ ਬਖਾਨੇ। 'ਗੁਰ ਦ੍ਰੋਹੀ ਜੋਤਿਕ ਜਗ ਜਾਨੇ। ਭੂਤ ਭਵਿੱਖਤ ਜੋ ਅਬਿ ਅਹੈਂ। [3]ਕਯੋਂ ਨ

[1]ਜਾਣਿਆਂ ਹੈ। [2]ਚਲਾ ਜਾਹੁ। [3]ਨੀਂਹ। [3]ਕੁਛ ਨਾਂ ਕਰੋ (ਆਖੇ) ਪਾਪਾਂ ਦਾ ਫਲ ਲੈਣਗੇ।
(ਅ) ਕਹੋ, ਕਿਉਂ ਨਹੀਂ ?

ਕਹੋ ਅਘ ਕੋ ਫਲ ਲਹੈਂ॥੧੮॥ਲੋਕ ਬਿਖੈ ਜਰ ਉਖਰਹਿ ਸਾਰੀ। ਮਰਹਿ ਪਾਇ ਦੁਖ ਨਰਕ ਮਝਾਰੀ। ਕੋਇ ਨ ਵਾਲੀ ਬਨਹਿ ਸਹਾਇ। ਭੋਗਹਿੰ ਸੈਕਟ ਬਹੁ ਬਿਲਲਾਇ॥ ੧੯॥ ਇਹ ਘੇਰੜ ਅਬਿ ਅਬਿਗਤਿ ਪਾਵੈ।ਸਮ ਚੰਦੂ ਕੇ ਨਰਕ ਸਿਧਾਵੈ। ਬਚਤਿ ਨਹੀਂ ਦੀਖਤਿ ਮਰਿ ਰਹੈ। ਆਜ ਕਾਲ ਮਹਿੰ ਮ੍ਰਿਤੁ ਕੋ ਲਹੈ' ॥੨੦॥ ਇਮ ਕਹਿ ਮੌਨ ਕਰੀ ਜਗਨਾਥ । ਬਨਹਿ ਕੋਟ ਬਡ ਤੁਰਨ ਸਾਥ। ਮਾਨਵ ਲਗੇ ਕਾਰ ਸਮੁਦਾਇ। ਖਰੇ ਸਿੱਖ ਕਹਿ ਕਹਿ ਬਨਵਾਇੰ॥੨੧॥ ਸੁਨਿ ਮਿਹਨਤਿ ਨਰ[1] ਆਵਤਿ ਧਾਈ। ਬਿਧੀ-ਚੰਦ ਕਹਿ ਸਭਿਨਿ ਲਗਾਈ। ਤਿਸ ਦਿਨ ਕੋਤਿਕ ਹੋਯਸਿ ਭਾਰ। ਸੰਧਯਾ ਲਗਿ ਭਈ ਸ਼ੀਘ੍ਰ ਸੁ ਕਾਰਿ ॥੨੨॥ ਪਰੀ ਨਿਸਾ ਤੇ ਸਭਿ ਪਰਿ ਸੋਏ। ਜਾਗੇ ਬਹੁਰ ਪ੍ਰਾਤਿ ਕੋ ਜੋਏ। ਹੋਨਿ ਲਗਨੋ ਤੈਸੇ ਤਬਿ ਕਾਜ। ਹੇਰਨੋ ਫਿਰ ਕਰਿ ਗੁਰ ਮਹਾਰਾਜ॥ ੨੩ ॥ ਸ਼੍ਰੀ ਮੁਖ ਤੇ ਸਭਿ ਕੋ ਫੁਰਮਾਯੋ। 'ਕਰਨੋ ਭਾਰ ਜਨੁ ਬਨਨੋ ਬਨਾਯੋ। ਦਿਯੋਂ ਦਰਬ ਦੁਗਨੀ ਸੁ ਮਜ਼ੂਰੀ'। ਲੇ ਸਭਿ ਕਰਤਿ ਪ੍ਰੇਮ ਤੇ ਰੂਰੀ ॥ ੨੪ ॥ ਸਤਿਗੁਰ ਬੈਠੇ ਲਾਇ ਦਿਵਾਨ। ਨਿਕਟਿ ਸੁਭਟ ਗਨ ਜੇ ਸਵਧਾਨ। ਜਾਮ ਦਿਵਸ ਜਬਿ ਚਢਿ ਕਰਿ ਆਯੋ। ਘੇਰੜ ਦੇਖਨੋ ਲੀਨਿ ਬਨਾਯੋ॥ ੨੫ ॥ ਅਧਿਕ ਕ੍ਰੋਧ ਤੇ ਪੂਰਨ ਹੋਯੋ। ਗੁਰ ਇਰਖਾ ਦੁਖ ਰਿਦਾ ਪਰੋਯੋ । ਮਹਾਂ ਪ੍ਰਤਾਪ ਦੀਪ ਸਮ ਜਾਨਾਂ। ਪਰਿਬੋ ਚਹੈ ਪਤੰਗ ਸਮਾਨਾ ॥੨੬॥ ਸ਼ਾਹੁ ਜਹਾਂ ਬਲ ਤੇ ਗਰਬੈਤਾ। ਕਾਲ ਨਿਕਟਿ ਭਾ ਨਹੀਂ ਲਖੰਤਾ। ਆਯਹੁ ਚਲਿ ਕਰਿ ਸ਼੍ਰੀ ਗੁਰ ਓਰੀ। ਚੁਲ ਪਾਗ ਸਿਰ, ਹਾਥ ਸਟੋਰੀ[2] ॥ ੨੭ ॥ ਮਹਾਂ ਮੂਢ ਕੁੜਿਯਾਰ ਕੁਪੱਤਾ। ਚਹਤਿ ਨਿਕਟ ਜੈਬੇ ਚਵਗੱਤਾ।–ਇਸ ਕੋ ਆਜਿ ਡਰਾਉਂ ਬਿਸਾਲਾ। ਜੋ ਸੁਨਿ ਕਰਿ ਜਾਵਹਿ ਕਰਿ ਟਾਲਾ ॥੨੮॥ ਨਾਂਹਿ ਤ ਲਸ਼ਕਰ ਕੋ ਲੈ ਆਉਂ। ਪਰ ਧਰ[3] ਰੋਕਨਿ ਫਲ ਦਿਖਰਾਉਂ। ਗਹਨੋ ਜਾਇ ਕ ਮਾਰਨੋ ਜਾਈ। ਆਗੈ ਰਹਨੋ ਸ਼ਾਹੁ ਰਿਸ ਪਾਈ–॥ ੨੯ ॥ ਇਮ ਚਿਤ ਮਹਿੰ ਚਿਤਵਤਿ ਚਲਿ ਆਯੋ। ਜਹਾਂ ਬੈਠਿ ਗੁਰਦੇਵ ਸੁਹਾਯੋ। ਬੋਲਨੋ ਮੂਰਖ ਨਮੋ ਨ ਕੀਨੀ। ਜਾਤਿ ਮਾਨ ਰਿਸ ਮਹਿੰ ਮਤਿ ਭੀਨੀ ॥੩੦॥'ਨਹੀਂ ਟਰਨੋ ਕਰਿਬੋ ਉਤਪਾਤਿ ?। ਸਮੁਝਨੋ ਭਲੀ ਨ ਅਪਨੀ ਬਾਤਿ। ਕਰਨਿ ਬੁਰਾ ਨਿਜ ਕੋ ਕਿਮ ਚਾਹਤਿ?। ਸਰਪ ਸ਼ੇਰ ਕੋ ਗਹਨਿ ਉਮਾਹਤਿ ॥ ੩੧ ॥ ਕਨੋਂ ਚਾਹਤਿ ਨਿਜ ਪ੍ਰਾਨਨਿ

[1]ਮਜ਼ੂਰ ਲੋਕ। [2]ਸਿਰ ਤੇ ਵੱਡੀ ਸਾਰੀ ਪੱਗ ਤੇ ਹੱਥ ਵਿਚ ਸੋਟੀ। [3]ਪਰਾਈ ਧਰਤੀ।

ਹਾਨਾ ?। ਮਮ ਜੀਵਤਿ ਕਿਮ ਬਸਹਿ ਸਥਾਨਾ। ਸ਼ਾਹ ਜਹਾਂ ਕੋ ਸਮੁਝਤਿ ਨਾਂਹੀ ?। ਨਾਹਕ ਮਰਹਿ ਕੈਦ ਕੇ ਮਾਂਹੀ' ॥ ੩੨ ॥ ਸ਼੍ਰੀ ਹਰਿਗੋਵਿੰਦ ਸੁਨਤਿ ਬਖਾਨਾ। 'ਮਰਨੋ ਚਹਿਤਿ ਕਸੋਂ ? ਮੂਢ ਮਹਾਨਾ!। ਸ਼ਾਹ ਜਹਾਂ ਰਹਿ ਹੈ ਕਿਸ ਥਾਈਂ। ਮਾਰਨੋ ਮਰਹਿੰ, ਕੁਰ[1] ! ਬਿਨੁ ਆਈ ॥ ੩੩ ॥ ਪ੍ਰਾਨ ਉਬਾਰ, ਦ੍ਰਿਸ਼ਟਿ ਤੇ ਟਰੋ[2]। ਨਹਿੰ ਆਵਨਿ ਇਤਿ ਕੋ ਕਬਿ ਕਰੋ। ਸ਼ਾਹੁ ਭਰੋਸੇ ਮਹਿੰ ਮਰਿ ਜੈ ਹੈਂ। ਹਮ ਨਹਿੰ ਡਰਹਿੰ ਤੁਰਕ ਬਧ ਕੈ ਹੈਂ[3]' ॥੩੪॥ ਸੁਨਿ ਘੋਰਜ਼ ਕਰਿ ਕ੍ਰੋਧ ਬਖਾਨਤਿ। 'ਅਜਹੁੰ ਨ ਸ਼ਾਹੁ ਜਹਾਂ ਕੋ ਜਾਨਤਿ। ਜਿਸ ਤੇ ਆਧੀ ਰਾਤਿ ਪਲਾਯੋ। ਸਗਰੋ ਬਨਾਹ ਸਮਾਜ ਲੁਟਾਯੋ ॥ ੩੫ ॥ ਨੀਠਿ ਨੀਠਿ ਕਸੋਂ ਹੂੰ ਬਚਿ ਰਹਸੋ। ਅੰਧਕਾਰੀ ਮਹਿੰ ਕਿਨਹੂੰ ਨ ਲਹਸੋ। ਸੁਧਾਸਰੋਵਰ ਸਦਨ ਛਿਨਾਏ। ਕੋਤਿਕ ਸਿਖ ਬਪੁਰੇ ਮਰਿਵਾਏ ॥ ੩੬ ॥ ਅਜਹੁੰ ਨ ਸਮੁਝਤਿ ਭਾ ਅਸ ਹਾਲ।ਕਰਤਿ ਫਿਰਤਿ ਉਤਪਾਤਿ ਬਿਸਾਲ। ਅਬਿ ਕੈ ਸ਼ਾਹੁ ਨ ਛੋਰੈ ਤੋਹੀ। ਪਹੁੰਚਨਿ ਦੇਹੁ ਨਿਕਟਿ ਅਬਿ ਮੋਹੀ'॥੩੭॥ ਸੁਨਿ ਸਤਿਗੁਰ ਬਹੁਰੋ ਸਮੁਝਾਵੈਂ। 'ਹਮ ਤੋ ਸਮੁਝ ਰਹੇ ਜਿਮ ਭਾਵੈ।ਸ਼ਾਹ-ਜਹਾਂ ਸੰਗ ਮੋਰੋ ਝਗਰਾ। ਸ਼ਾਹੁ ਲਖਹਿ ਕੈ ਸੋ ਹਮ ਸਗਰਾ[4] ॥ ੩੮ ॥ ਤੂੰ ਕਿਮ ਕਲਪਤਿ?ਮੂਢ ਗਵਾਰ !। ਇਨ ਬਾਤਿਨਿ ਕੀ ਕਮਾ ਤੁਝ ਸਾਰ ?। ਛਿਮਾ ਧਰੀ ਅਬਿ ਲੌ ਭੁਵ ਉਪਰਗਨਾਂਹਿ ਤ ਮਰਹਿੰ, ਪਰਹਿੰ ਖਲ!ਭੂ ਪਰ[5] ॥੩੯॥ਮੁਖ ਕੋ ਰੋਕ, ਨ ਬੋਲ ਕਠੋਰਾ। ਨਤੁ ਆਈ ਅਪਦਾ ਅਬਿ ਘੋਰਾ। ਕੋਇ ਨ ਹੋਇ ਹਿਮਾਇਤ[6] ਤੇਰੀ। ਮਰ ਜੈ ਹੈਂ ਮੂਰਖ ਬਿਨ ਡੇਰੀ ॥ ੪੦ ॥ ਜੋ ਪੀਛੇ ਬਡ ਹੋਇ ਲਰਾਈ। ਤੋਹਿ ਕਹਾਂ, ਨਹਿੰ ਪ੍ਰਾਨਨਿ ਪਾਈ'। ਧਰੀ ਰਹਹਿ ਭੂਮੀ ਸਭਿ ਇਹਾਂ। ਗਏ ਤਮਾਗ ਸੋ ਗਿਨੀਅਹਿ ਕਹਾਂ ॥੪੧॥ ਭੁਵ ਛਿਤਿ ਤੁਵ ਢਿਗ ਰਹੈ ਸਦਾਮੂੰ[7]। ਕਰਹਿੰ ਕਿਤਿਕ ਦਿਨ ਹਮ ਬਿਸਰਾਮੂ। ਰਾਖਿ ਮਾਲਕੀ ਆਪਨਿ ਸਦਾ। ਹੁਇ ਆਗਵਨ ਹਮਾਰੋ ਕਦਾ* ॥ ੪੨ ॥ ਜੌ ਨਿਜ ਭਲਾ ਚਹੈਂ, ਕਰਿ ਟਾਰਾ। ਬੈਠਿ ਜਾਹ ਨਿਜ ਸਦਨ ਮਝਾਰਾ। ਕਬਿ ਲੌ ਛਿਮਾ ਧਰਹਿੰ ਹਮ ਐਸੇ। ਚੰਦਨ ਸੀਤਲ ਹੋਵਤਿ ਜੈਸੇ ॥ ੪੩ ॥

[1]ਹੇ ਕੁੜੇ। [2]ਪਰੇ ਹੋ ਜਾ। [3]ਤੁਰਕਾਂ ਦਾ ਨਾਸ਼ ਕਰਾਂਗੇ। [4]ਸਾਰਾ ਸੋ (ਝਗੜਾ)। [5]ਧਰਤੀ ਤੇ। [6]ਮੱਦਦ। [7]ਤੈਨੂੰ (ਫਿਰ) ਕੀ, ਤੂੰ ਤੇ (ਫਿਰ) ਜੀਉ ਸਕਣਾ ਹੀ ਨਹੀਂ। [8]ਹਮੇਸ਼ ਹੀ।

ਕਵੀ ਜੀ ਦੱਸ ਰਹੇ ਹਨ ਕਿ ਗੁਰੂ ਜੀ ਦਾ ਸੰਕਲਪ ਕਬਜ਼ਾ ਕਰਨ ਦਾ ਨਹੀਂ ਸੀ ਤੇ ਬਣਾਕੇ ਮਾਲਕ ਉਸੇ ਨੂੰ ਰਹਿਣ ਦੇਣ ਦਾ ਸੀ। ਇਕ ਲੇਖਕ ਜੀ ਲਿਖਦੇ ਹਨ ਕਿ ਮਾਲਕੀ ਹੀ ਗੁਰੂ ਜੀ ਦੀ ਸੀ। ਦੇਖੋ ਸਫਾ ੨੯੦੨, ਟੂਕ।

ਜੋ ਕਰਿ ਤਿਸਹਿ ਘਸਾਇਂ ਘਨੇਰੇ। ਉਪਜਹਿ ਅਗਨੀ ਵਧਹਿ ਬਧੇਰੇ । ਦਾਰੁਨ ਕੇਹਰਿ ਕੋ ਕਿਮ ਛੇਰੈ।ਹਤਨਿ ਹਾਰ ਗਜਰਾਜ ਬਡੇਰੈ[1]॥੪੪॥ ਕਜਾ ਤੂੰ ਅਹੈਂ ਕੁਰੰਗ ਮਨਿੰਦ।ਗਰਜਨਿ ਸੁਨਤਿ ਪਲਾਵਹਿ ਬ੍ਰਿੰਦ[2]। ਗਿਰਹਿ ਗਰਤ ਕਸੋਂ ਜਾਨਿ ਅਗਾਰੀ[3] ?। ਜਹਿਂ ਤੇ ਕੋਇ ਨ ਸਕੈ ਉਬਾਰੀ॥੪੫॥ ਅਵਿਨੀ ਪਰੀ ਰਹੈ ਸਭਿ ਇਹਾਂ। ਤੂੰ ਖੋਜਸੋ ਭੀ ਪਾਇਂ ਨ ਕਹਾਂ । ਜਿਸ ਕੋ ਬਲ ਰਾਖਹਿ ਮਤਿ ਮੰਦੇ !। ਸੋ ਇਸ ਥਲ ਤੇ ਦੂਰ ਬਿਲੰਦੇ॥੪੬॥ ਜੋਕਰਿ ਸੋ ਭੀ ਆਨਿ ਬਚਾਵੈ। ਤੋਹਿ ਸੰਗ ਹਮ ਤਿਸ ਕੋ ਘਾਵੈਂ। ਕਿਤ ਭੂਲਸੋ ਬੋਲਤਿ ਕੂੜਨਹਾਰੇ !। ਗਮਨਹੁ ਘਰ ਲਿਹੁ ਪ੍ਰਾਨ ਉਬਾਰੇ[4] ॥ ੪੭ ॥ ਇਮ ਸਤਿਗੁਰ ਸਮੁਝਾਵਤਿ ਸਯਾਨੇ। ਛਿਮਾ ਧਰੀ–ਹੋਇ ਨ ਕਿਮ ਹਾਨੇ–ਤਉ ਮੂਢ ਕੀ ਮ੍ਰਿਤੁ ਨਿਯਰਾਈ। ਨਹਿ ਸਮੁਝਸੋ ਮਤਿ ਦੈਵ ਭੁਲਾਈ ॥ ੪੮ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੋ 'ਘੋਰੜ ਕੋ ਬਕਬਾਦ' ਪ੍ਰਸੰਗ ਬਰਨਨੰ ਨਾਮ ਅਸ਼ਟਵਿੰਸਤੀ ਅੰਸੁ ॥ ੨੮ ॥

੨੯. [ਘੋਰੜ ਮ੍ਰਿਤੁ]।–

ਦੋਹਰਾ ॥ ਸੁਨਿ ਗੁਰ ਕੇ ਬਚ ਰਿਸ ਭਰੇ ਓਜ ਪ੍ਰਤਾਪ ਸਮੇਤ। ਨਹਿ ਸਮੁਝਸੋ ਨਿੰਦਕ ਮਹਾਂ ਪ੍ਰਭੁ ਕੋ ਲਖਸੋ ਨ ਭੇਤਿ॥੧॥ਚੌਪਈ॥ਬੋਲਸੋ ਬਹੁ ਕਠੋਰ ਅਭਿਮਾਨੀ।। 'ਮੈਂ ਨ ਛਰੋਂ ਸੁਨਿ ਕੈ ਤੁਵ ਬਾਨੀ। ਕਰੋਂ ਤਿਦਾਰਕ[5] ਤੋ ਸੰਗ ਐਸੇ। ਸਿਮਰਹਿਂ[6] ਸਕਲ ਆਰਬਲ ਜੈਸੇ ॥ ੨ ॥ ਪਿਤ ਅਰਜਨ ਕੋ ਜਸ ਭਾ ਹਾਲ। ਕਸੋਂ ਨਹਿਂ ਸਿਮਰਤਿ ਮਹਾਂ ਕਰਾਲ। ਮਰਸੋ ਕੈਦ ਮਹਿਂ ਹਠਿ ਨਹਿਂ ਹਾਰਸੋ। ਤਿਸੀ ਰੀਤਿ ਅਬਿ ਪੁੱਤ੍ਰ ਬਿਚਾਰਸੋ ॥੩॥–ਗੁਰੂ ਗੁਰੂ–ਜਗ ਕਰਤੇ ਫਿਰੈਂ। ਨਰ ਬ੍ਰਿੰਦਨਿ ਕੋ ਬੰਚਨ ਕਰੈਂ। ਧਨ ਬਹੁ ਆਇ ਜਰਸੋ ਨਹਿਂ ਜਾਈ। ਜਹਿਂ ਕਹਿਂ ਚਲਿ ਉਤਪਾਤ ਉਠਾਈ ॥ ੪ ॥ ਦਿਯੋ ਦੇਸ਼ ਤੇ ਵਹਿਰ ਨਿਕਾਰੇ।ਅਜਹੁ ਨ ਸਮੁਝਿ ਤ੍ਰਾਸ ਨਹਿ ਧਾਰੇ। ਕਹਾਂ ਭਯੋ ਸ਼੍ਰੀ ਨਾਨਕ ਜੋਈ। ਸ਼੍ਰੀ ਅੰਗਦ ਸ਼੍ਰੀ ਅਮਰ ਜਿ ਹੋਈ ॥ ੫ ॥ ਰਾਮਦਾਸ ਅਰਜਨ ਕਜਾ ਭਯੋ। ਜਗ ਤੇ ਬੰਚਨ ਕਰਿ ਧਨ ਲਯੋ। ਅਜ਼ ਮਤਿਵੈਤਿ ਕਹਾਵਤਿ ਕੂਰੇ। ਕਹਿ ਕਹਿ ਬਨਿ ਬੈਠੇ ਗੁਰ ਪੂਰੇ ॥ ੬ ॥ ਚਲਸੋ ਜਾਹੁ ਜੋ ਭਲੋ ਚਹੈਤਾ। ਕਸੋਂ ਹੁਇ ਹੌਰੋ ਬਨਸੋ ਮਹੈਤਾ[7]। ਇਮ ਕਹਿ ਗਾਰਿ ਨਿਕਾਰਨਿ ਲਾਗਾ। ਸੁਨਤਿ ਕੋਪ ਗੁਰ ਕੋ ਉਰ ਜਾਗਾ ॥੭॥ ਇਕ ਤੋਂ ਸ਼੍ਰੀ

[1]ਜੋ (ਸ਼ੇਰ) ਵਡੇ ਹਾਥੀਆਂ ਨੂੰ ਮਾਰਨ ਵਾਲਾ ਹੈ। [2]ਤੂੰ ਹਰਨ ਸਮ ਹੈਂ (ਉਸ ਸ਼ੇਰ ਦੀ ਤਾਂ) ਗਰਜ ਸੁਣਕੇ ਸਾਰੇ ਹੀ ਦੌੜ ਜਾਂਦੇ ਹਨ, [3]ਅੱਗੇ ਟੋਆ ਵੇਖਕੇ ਕਿਉਂ (ਉਸ ਵਿਚ) ਡਿੱਗਦਾ ਹੈਂ ? [4]ਭਾਵ ਮੱਕ ਖੈਨ੍ਹਾਂਗਾ। [5]ਯਾਦ ਰਖੇਂਗਾ। [6]ਪੂਜ ਬਣਿਆਂ ਹੋਯਾ ਹੈਂ ਕਿਉਂ ਹੌਲਾ ਹੋਯਾ (ਜਾਹੁੰਦਾ) ਹੈਂ।

ਨਾਨਕ ਤੇ ਆਦਿ। ਬੇਮਿਰਜਾਦਾ[1] ਕਹਜੋ ਅਪਵਾਦਿ। ਦੁਤੀਏ ਸਨਮੁਖ ਗਾਰਿ ਨਿਕਾਰੀ। ਧਾਂਤੇ ਗੁਰੁ ਉਰ ਮਹਿੰ ਰਿਸ ਭਾਰੀ ॥ ੮ ॥ ਕਹਜੋ ਹੁਕਮ ਸਿੱਖਨਿ ਕੋ:'ਧਰੋ'[2]।ਅਧਿਕ ਮਾਰਿ ਜੂਤਨ ਕੀ ਕਰੋ। ਦੇਖਹੁ ਇਸ ਕੀ ਸ਼ਾਹੁ ਸਹਾਇ। ਮਾਰਿ ਮਾਰਿ ਦਿਹੁ ਅਕਲ ਗਵਾਇ ॥ ੯ ॥ ਜਿਸ ਮੁਖ ਤੇ ਗੁਰੁ ਨਿੰਦਾ ਕਹੈ। ਤਿਸ ਪਰ ਹਤਹੁ ਤੁਰਤ ਫਲ ਲਹੈ'।ਸੁਨਤਿ ਹੁਕਮ ਕੋ ਕੋਪ ਬਿਸਾਲੇ। ਉਠਿ ਪਕਰਜੋ ਸਿੱਖਨਿ ਬਲ ਵਾਲੇ ॥ ੧੦ ॥ ਤਉ ਗਵਾਰ ਗਾਰਿ ਕੋ ਦੇਤਿ। ਅਪਨੇ ਪਰ ਅਪਦਾ ਕੋ ਲੇਤਿ। ਲਾਗੇ ਜੂਤ ਬਜਨਿ ਸਿਰ ਭਾਰੇ। ਕਿਨਹੂੰ ਡਾਰੀ ਪਾਗ ਉਤਾਰੇ ॥ ੧੧ ॥ ਪਨਹੀ ਹਤਹਿੰ ਵਾਰ ਨਹਿੰ ਪਾਵੈਂ। ਰੋਡੇ ਸਿਰ ਪਰ ਸ਼ਬਦ ਉਠਾਵੈਂ। 'ਹਾਇ ਹਾਇ' ਬਹੁ ਮੂਢ ਉਚਾਰਤਿ।ਤਉ ਗੁਰੁ ਕੋ ਗਾਰਿ ਨਿਕਾਰਤਿ॥੧੨॥ ਤਜੋਂ ਤਜੋਂ ਮੁਖ ਪਰ ਪਨਹੀ ਮਾਰੈਂ। ਭਯੋ ਮਹਾਂ ਦੁਖ ਉਚ ਪੁਕਾਰੈ। ਸੁਨਿ ਸੁਨਿ ਨਰ ਆਏ ਸਮੁਦਾਇ। ਰਾਖੇ ਦੂਰ ਭਟਨਿ ਅਟਕਾਇ ॥ ੧੩ ॥ ਗ੍ਰਾਮਨਿ ਕੇ ਨਰ ਬ੍ਰਿੰਦ ਬਿਲੋਕੈਂ।ਨਿਕਟਿ ਨ ਹੋਨਿ ਦੇਤਿ ਭਟ ਰੋਕੈਂ। ਐਸੀ ਪਰੀ ਮਾਰ ਇਕ ਬਾਰ।ਕਰਿ ਮੂਰਛ ਧਰਨੀ ਪਰ ਡਾਰਾ ॥ ੧੪ ॥ ਬਹੁਰ ਉਠਜੋ ਨਹਿੰ ਸਮੁਝਜੋ ਮੰਦ। ਸਿਰ ਨਾਂਗੋ ਦੇ ਗਾਰਿ ਬਿਲੰਦ। 'ਰਹੁ ਬੈਠਾ ਪਲਟਾ ਅਬਿ ਲੇਵੋਂ। ਜਿਮ ਮਾਰਜੋ ਤੈਸੋ ਫਲ ਦੇਵੋਂ' ॥ ੧੫ ॥ ਸੁਨਤਿ ਗਾਰ ਅਰੁ ਗੁਰ ਕੀ ਨਿੰਦਾ। ਜਾਨਿ ਪੁਕਾਰੁ ਕਰਿ ਚਿਤ ਚਿੰਦਾ[3]।ਤਬਿ ਸਤਿਗੁਰ ਨੇ ਹੁਕਮ ਬਖਾਨਾ।'ਇਹ ਮਹਿਖਾਸੁਰ[4] ਹਮ ਨੇ ਜਾਨਾ ॥੧੬॥ ਮਾਰਹੁ ਪੁਰਿ ਕੀ ਭੇਟ ਚਢਾਵਹੁ। ਦੇਵੀ ਰੂਪ ਬਿਪਾਸਾ ਪਾਵਹੁ। ਸਗਰੇ ਸਿਖ ਸੁਰ ਬ੍ਰਿੰਦ ਸਮਾਨਾ। ਇਸ ਮਾਰੇ ਹੋਵੈਂ ਸੁਖ ਨਾਨਾ ॥ ੧੭ ॥ ਨਹੀਂ ਪੁਕਾਰੁ ਇਸੋ ਪਠਾਵਹੁ।ਜਮ ਕੇ ਸਦਨ ਤੁਰਤ ਪਹੁੰਚਾਵਹੁ। ਸੁਨਿ ਰਜਾਇ ਗੁਰ ਕੀ ਸਿਖ ਧਾਏ। ਲਾਤ ਮੁਸ਼ਟ ਕੇ ਘਾਵ ਲਗਾਏ ॥ ੧੮ ॥ ਐਸੀ ਪਰੀ ਮਾਰ ਤਿਸ ਬਾਰਾ। ਤਤਛਿਨ ਹਾਨਜੋ ਪ੍ਰਾਨ ਬਿਦਾਰਾ। ਲਗੇ ਮੁਸ਼ਟ ਸਿਰ ਮਹਿੰ ਬਲਵੰਤੇ। ਪਰਤਿ ਜੂਤ ਭਾ ਤਨ ਕੋ ਅੰਤੇ ॥ ੧੯ ॥ ਪਕਰੀ ਟਾਂਗ ਘਸੀਟਜੋ ਫੇਰ। ਦੀਨਿ ਬਿਪਾਸਾ ਕੇ ਬਿਚ ਗੇਰਿ। ਬਹਜੋ ਗਯੋ ਕਿਤ ਨਦਰ ਨ ਆਯੋ। ਨਾਹਕ ਮੂਰਖ ਪ੍ਰਾਨ ਗਵਾਯੋ ॥੨੦॥ ਰਤਨ ਚੰਦ ਘੇਰੜ ਕੋ ਨੰਦਨ[5]। ਜਬਿ ਦੇਖਜੋ ਨਿਜ ਪਿਤਾ ਨਿਕੰਦਨ।

---

[1]ਅਯੋਗ। [2]ਫੜ ਲਓ। [3]ਚਿੱਤ ਵਿਚ ਸੋਚਕੇ ਜਾਣਿਆਂ (ਜੋ ਇਹ) ਪੁਕਾਰੁ ਹੋਵੇਗਾ। [4]ਦੈਂਤ ਦਾ ਨਾਮ। [5]ਪੁੱਤ੍ਰ।

ਧਰਨੋ ਤ੍ਰਾਸ ਬੜ੍ਹਵਾ ਚਢਿ ਚਾਲਾ। ਦੂਰਿ ਜਾਇ ਰੁਦਨੰਤਿ ਬਿਸਾਲਾ॥੨੧॥
'ਹਾਇ ਪਿਤਾ! ਤੂੰ ਕਯੋਂ ਨ ਪਲਾਵਾ'। ਨਾਹਕ ਅਰਨੋ, ਪ੍ਰਾਨ ਬਿਨੰਸਾਵਾ'।
ਅਪਰ ਗ੍ਰਾਮ ਮਹਿ ਬੈਠਿ ਬਿਚਾਰੇ[2]। ਨਿਜ ਨਰ ਸਗਰੇ ਨਿਕਟਿ ਹਕਾਰੇ॥
੨੨॥ ਇਤਿ ਘੋਰੜ ਜਬਿ ਸਰਿਤਾ ਡ੍ਹਾਰਨੋ*। ਸਕ੍ਤਿਨਿ ਅਨੰਦ ਬਿਲੰਦੈ ਧਾਰਨੋ। 'ਬਿਜੈ ਸਦਾ ਗੁਰ ਕੀ ਅਰਿ ਮਰੈਂ'। ਊਚਿ ਧੁਨੀ ਇਮ ਉਚਰਨਿ ਕਰੈਂ॥੨੩॥ ਗੁਰ ਕੇ ਸਭਟ ਸਦਾ ਸਵਧਾਨੇ।ਗੁਰ ਜੈਕਾਰਾ ਸ਼ਬਦ ਬਖਾਨੇ। ਕੌਟ ਚੁਗਿਰਦੇ ਕੋ ਬਚ੍ਹ ਹੋਤਿ। ਗਨ ਮਾਨਵ ਲਗਿ ਕੀਨਿ ਉਦੋਤਿ॥੨੪॥ ਘੋਰੜ ਮਰਨੋ ਸਕਲ ਤਬਿ ਜਾਨਾ। ਭਯੋ ਤ੍ਰਾਸ ਗੁਰੁ ਤੇ ਸਭਿ ਥਾਨਾ।ਨਿੰਦਾ ਕੋ ਨਹਿੰ ਕਰਤਿ ਉਚਾਰਨ। ਡਰਹਿੰ ਗ੍ਰਾਮ ਗਨ ਕਰਹਿੰ ਨ ਮਾਰਨਿ॥ ੨੫॥ ਜ਼ਿਮੀਦਾਰ ਜਹਿੰ ਕਹਿੰ ਕੇ ਆਇ। ਆਨਿ ਅਕੋਰਨਿ ਕੋ ਅਰਿਪਾਇੰ। ਦਧਿ ਅਰੁ ਦੁਗਧ ਕਿਤਿਕ ਕੇ ਆਵੈਂ। ਧਰ ਆਗੈ ਸਭਿ ਸੀਸ ਨਿਵਾਵੈਂ॥੨੬॥ਪੀਰੀ ਮੀਰੀ ਤੇਗ ਸੁ ਧਾਰੀ। ਬਿਦਤਿ ਭਈ ਅਬਿ ਜਗਤਿ ਮਝਾਰੀ।

---

[1]ਤੂੰ ਨੱਠ ਕਿਉਂ ਨਾ ਗਿਓਂ। [2]ਹੋਰ ਕਿਸੇ ਪਿੰਡ ਵਿਚ ਏਹਨੂੰ ਵਿਚਾਰਿਆ (ਰਤਨ ਚੰਦ ਨੇ)।

*ਘੋਰੜ ਦੀ ਮੌਤ ਤੇ ਜੁੱਧ ਦੇ ਕਾਰਣਾਂ ਦਾ ਮੁਫੱਸਲ ਪਤਾ ਗੁਰ ਪ੍ਰਤਾਪ ਸੂਰਜ ਵਿਚ ਨਹੀਂ ਆਇਆ। ਇਤਿਹਾਸ ਗੁਰੂ ਖਾਲਸਾ ਵਿਚ ਇਉਂ ਲਿਖਿਆ ਹੈ:—

"ਵਹਾਂ ਸੇ ਚਲ ਕਰ ਸ਼ਹਿਰ ਹਰਿਗੋਵਿੰਦ ਪੁਰ ਮੇਂ ਜੋ ਕਿ ਸ਼ਹਿਰ ਬਟਾਲਾ ਪ੍ਰਾਂਤ ਮੇਂ ਵਿਦ੍ਯਮਾਨ ਹੈ, ਜਾਇ ਵਿਰਾਜੇ। ਜੋਹ ਸ਼ਹਿਰ ਪ੍ਰਥਮ ਚੰਦੂ ਲਾਲ ਦੀਵਾਨ ਕੇ ਅਧਿਕਾਰ ਮੇਂ ਥਾ। ਜਬ ਬਾਦਸ਼ਾਹ ਨੇ ਉਸ ਕੀ ਸਾਰੀ ਜਾਇਦਾਦ (ਸੰਪਤਿ) ਜਪਤ ਕਰਨੇ ਕਾ ਹੁਕਮ ਦਿਯਾ ਥਾ, ਉਸੀ ਸਮਯ ਜੋਹ ਸ਼ਹਿਰ ਭੀ ਵੈਰਾਨ ਕਰ ਦੀਆ ਗਿਆ ਥਾ। ਉਸ ਕੇ ਪੀਛੇ ਫਿਰ ਸ਼੍ਰੀ ਗੁਰੂ ਹਰਿਗੋਵਿੰਦ ਜੀ ਨੇ ਬਾਦਸ਼ਾਹੀ ਸਨਦ ਲੇ ਕਰ ਇਸ ਕੋ ਕਾਰਤਿਕ ਮਾਸ ਸੰਵਤ ੧੬੭੫ ਵਿਕ੍ਰਮੀ ਮੇਂ ਅਪਨੇ ਨਾਮ ਸੇ ਨੂਤਨ ਬਸਾਇਆ ਥਾ। ਵਹਾਂ ਪਹੁੰਚ ਕਰ ਸ਼੍ਰੀ ਗੁਰੂ ਜੀ ਨੇ ਉਸ ਸ਼ਹਿਰ ਕੀ ਆਬਾਦੀ ਕੀ ਉਨਤੀ ਕਰਨੀ ਚਾਹੀ, ਪਰੰਤੂ ਘੋਰੜ ਗੋਤ੍ਰ ਕਾ ਭਗਵਾਨ ਨਾਮਕ ਖੱਤ੍ਰਿਯ ਜੋ ਕਿ, ਦੀਵਾਨ ਚੰਦੂ ਕਾ ਨਾਤੇਦਾਰ ਤਥਾ ਉਸ ਪ੍ਰਾਂਤ ਕਾ ਮਾਲ ਗੁਜ਼ਾਰ ਥਾ, ਬਾਦਸ਼ਾਹ ਕੋ ਇਨ ਕਾ ਵਿਰੋਧੀ ਦੇਖ ਕਰ ਉਸ ਨੇ ਇਨ ਕੋ ਉਸ ਗਰਾਮ ਸੇ ਬੇਦਾਵੇ ਕਰਨੇ ਕਾ ਇਰਾਦਾ ਕਿਆ, ਅਰਥਾਤ ਉਸ ਨੇ ਵੋਹ ਗਰਾਮ ਇਨ ਸੇ ਛੀਨ ਲੇਨਾ ਚਾਹਾ। ਇਸੀ ਲਿਯੇ ਇਨ ਕੇ ਆਬਾਦੀ ਕੀ ਉਨਤੀ ਕਰਨੇ ਮੇਂ ਵਿਰੋਧ ਕਰਨੇ ਲਗਾ, ਅਪਨੇ ਬਹੁਤ ਸੇ ਨੌਕਰ ਚਾਕਰ ਬਟੋਰ ਕਰ ਸ਼੍ਰੀ ਗੁਰੂ ਹਰਿਗੋਵਿੰਦ ਜੀ ਕੇ ਸਾਮ੍ਹਨੇ ਲੜਨੇ ਕੋ ਭੀ ਤਿਆਰ ਹੁਆ। ਸ਼੍ਰੀ ਗੁਰੂ ਜੀ ਨੇ ਬਹੁਤ ਵਾਰਣ ਭੀ ਕਿਆ ਪਰੰਤੂ ਉਸ ਨੇ ਉਨਮਤ ਚਿਤ ਹੋ ਕਰ ਏਕ ਭੀ ਨਾ ਸੁਨੀ। ਅੰਤਿ ਮੇਂ ਖੂਬ ਲੜਾਈ ਹੁਈ ਔਰ ਵਹੀ ਭਗਵਾਨਾ ਅਪਨੇ ਸਭੀ ਸਹਿਕਾਰੀਓਂ ਕੇ ਸਾਥ ਮਾਰਾ ਗਿਆ।

[ਅਗਲੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

ਜੋ ਜੋ ਦੁਸ਼ਟ ਬਿਅਦਬੀ ਕਰੈ। ਸੋ ਸੋ ਤਤਛਿਨ ਫਲ ਦੁਖ ਭਰੈ ॥ ੨੭ ॥
ਵਧਨੋ ਤੋਜ ਸਭਿ ਬਿਖੈ ਬਿਸਾਲਾ। ਬਸਹਿ ਨੰਮ੍ਰਤਾ ਦੰਡ ਕਰਾਲਾ[1] ॥

---

[1]ਇਹ ਇਕ ਨੀਤੀ ਬਚਨ ਹੈ ਕਿ ਕਰੜੇ ਦੰਡ ਵਿਚ ਨਿੰਮ੍ਰਤਾ ਵਸਦੀ ਹੈ, ਭਾਵ ਇਹ ਕਿ ਕਰਾਰੇ ਹੱਥਾਂ ਅਗੇ ਲੋਕੀ ਨੀਉਂਦੇ ਹਨ। ਅਗਲੀਆਂ ਟੂਕਾਂ ਵਿਚ ਇਸ ਦੇ ਉਦਾਹਰਨ ਹਨ।

[ਪਿਛਲੇ ਪੰਨੇ ਦੀ ਬਾਕੀ ਟੂਕ]
ਸ਼੍ਰੀ ਗੁਰੂ ਜੀ ਨੇ ਉਸ ਦੇ ਮਕਾਨੋਂ ਦੋ ਗਿਰਵਾ ਦਿਆ ਔਰ ਉਸੀ ਭੂਮਿ ਮੇਂ ਅਪਨੇ ਬਹਾਦੁਰ ਪੋਂਵੇ ਖਾਨ ਕੇ ਕਹਿਨੇ ਸੇ ਏਕ ਮਸਜਿਦ ਭੀ ਬਨਵਾ ਦਈ, ਉਸੀ ਕੇ ਪਾਸ ਏਕ ਸਰਾਏ ਧਰਮਸਾਲਾ ਤੈਯਾਰ ਕਰਵਾ ਦਈ। ਔਰ ਵਹਾਂ ਪਰ ਏਕ ਸਦਾ ਵਰਤ ਲੰਗਰ ਭੀ ਗ਼ਰੀਬ ਲੋਗੋਂ ਕੇ ਵਾਸਤੇ ਜਾਰੀ ਕਰਵਾਯਾ।"

ਇਸੀ ਤਰ੍ਹਾਂ ਸ: ਖ਼ਜ਼ਾਨ ਸਿੰਘ ਨੇ ਲਿਖਿਆ ਹੈ ਕਿ "ਗੁਰੂ ਜੀ ਹਰਿਗੋਬਿੰਦ ਪੁਰੇ ਬਹੁਤ ਚਿਰ ਨਾ ਗਏ ਤਾਂ ਭਗਵਾਨਾ ਨਾਮੇ ਚੰਦੂ ਦੇ ਇਕ ਠਾਣੇਦਾਰ ਨੇ ਇਸ ਪਰ ਕਬਜ਼ਾ ਕਰ ਲਿਆ ਸੀ। ਸੰਮਤ ੧੬੮੬ ਵਿਚ ਜਦ ਗੁਰੂ ਜੀ ਓਥੇ ਗਏ ਤਾਂ ਉਸ ਨੇ ਕਬਜ਼ਾ ਨਾ ਛਡਿਆ, ਕਿਉਂਕਿ ਉਸ ਜਾਣਿਆਂ ਕਿ ਪਾਤਸ਼ਾਹ ਇਨ੍ਹਾਂ ਨਾਲ ਖਫੇ ਹੈ, ਇਸ ਕਰਕੇ ਮੇਰੀ ਚਾਲ ਚਲ ਜਾਏਗੀ। ਉਸ ਨੇ ਰੋਕ ਪਾਈ ਤੇ ਲੜਾਈ ਮਚਾਈ, ਜਿਸ ਵਿਚ ਉਹ ਮਾਰਿਆ ਗਿਆ; ਤਦ ਉਸ ਦਾ ਪੁੱਤ੍ਰ ਰਤਨ ਚੰਦ ਜਾਲੰਧਰ ਫਰਯਾਦੀ ਗਿਆ।"

ਤਵਾ: ਖਾ: ਨੇ ਭੀ ਹਰਿਗੋਬਿੰਦ ਪੁਰ ਇਸ ਗਲ ਤੋਂ ਪਹਿਲੇ ਦਾ ਬਸਾਇਆ ਹੋਇਆ ਦੱਸਿਆ ਹੈ। ਯਥਾ—"ਤਾਂ ਹਰਿਗੋਬਿੰਦ ਪੁਰ ਜੋ ਏਜਾਸ ਦੇ ਬਹੁਤ ਉਚੇ ਕਿਨਾਰੇ ਤੇ ਰੋਤਲੀ ਜ਼ਿਮੀਂ ਵਿਚ ਸੀ, ਗੁਰੂ ਸਾਹਿਬ.....ਓਥੇ ਜਾ ਰਹੇ"। ਫਿਰ ਇਸ ਪਿੰਡ ਦੀ ਪਾਤਸ਼ਾਹ ਵਲੋਂ ਗੁਰੂ ਜੀ ਨੂੰ ਸਨਦ ਮਿਲਨੀ ਭੀ ਇਨ੍ਹਾਂ ਨੇ ਮੰਨੀ ਹੈ।

ਉਮਦਾਤੁੱਤਵਾਰੀਖ ਵਾਲੇ ਨੇ ਹਰਿਗੋਬਿੰਦ ਪੁਰੇ ਗੁਰੂ ਜੀ ਦਾ ਜਨਮ ਅਸਥਾਨ ਦੱਸਿਆ ਹੈ ਤੇ ਉਨ੍ਹਾਂ ਦੀ ਅਵਤਾਰ ਭੂਮੀ ਤੋਂ ਹੀ ਹਰਿ ਗੋਬਿੰਦ ਪੁਰ ਪਿਆ ਦੱਸਿਆ ਹੈ। ਭਾਵੇਂ ਇਸ ਨੂੰ ਜਨਮ ਭੂਮੀ ਮੰਨਣਾ ਭੁੱਲ ਹੈ ਪਰ ਇਸ ਤੋਂ ਇਸ ਦੇ ਪਹਿਲੇ ਵਸਾਏ ਹੋਣ ਦੀ ਸੰਭਾਵਨਾ ਸਹੀ ਹੁੰਦੀ ਹੈ। ਬਾਕੀ ਜੁੱਧ ਜੰਗ ਦਾ ਹੋਣਾ ਸ਼ਪਸ਼ਟ ਹੈ। ਗੁਰੂ ਜੀ ਉਸ ਨੂੰ ਵਧਾਉਣਾ ਵਸਾਉਣਾ ਚਾਹੁੰਦੇ ਸਨ, ਅਚਰਜ ਨਹੀਂ ਕਿ ਆਪਣੇ ਜੁੱਧ ਜੰਗਾਂ ਦੇ ਲਈ ਰਿਹੈਸ਼ੀ ਟਿਕਾਣਾ ਕੋਟ ਆਦਿ ਰਚਣੇ ਚਾਹੁੰਦੇ ਸਨ, ਕਿਉਂਕਿ ਅੰਮ੍ਰਿਤਸਰ ਨੂੰ ਜੰਗ ਭੂਮੀ ਬਣਾਉਣਾ ਆਪ ਦਾ ਸੰਕਲਪ ਨਹੀਂ ਸੀ।

ਘੋਰੜ ਮਾਲਗੁਜ਼ਾਰ ਤ ਅਮੀਰ ਸੀ, ਲੋਕਾਂ ਤੇ ਜ਼ੁਲਮ ਕਰਦਾ ਸੀ, ਤੇ ਸਤਿਗੁਰਾਂ ਤੋਂ ਜ਼ਬਰਦਸਤੀ ਜ਼ਿਮੀਂ ਖੋਹੀ ਚਾਹੁੰਦਾ ਸੀ ਜੋ ਕਿ ਉਨ੍ਹਾਂ ਦੀ ਸੀ, ਤੇ ਵਾਹਰ ਲੋਕੇ ਮਾਰਨ ਆ ਪਿਆ ਤੇ ਇਉਂ ਮਾਰਿਆ ਗਿਆ ਸਹੀ ਹੁੰਦਾ ਹੈ। ਇਸ ਦਾ 'ਇਕੱਲਿਆਂ ਆਉਣਾ, ਗੁਰੂ ਜੀ ਦੇ ਹੁਕਮ ਨਾਲ ਮਾਰੇ ਜਾਣਾ' ਹੋਰ ਕਿਸੇ ਲੇਖਕ ਨੇ ਨਹੀਂ ਲਿਖਿਆ।

ਜਿਮਿ ਦਧਿ ਮਥਿਯਤਿ ਇਤ ਉਤ ਬਲ ਤੇ।ਤਥਿ ਸੁੰਦਰ ਨਵਨੀਤ[1] ਨਿਕ-
ਲਤੇ ॥ ੨੮ ॥ ਜਿਮ ਬਲ ਤੇ ਤਰ ਲਾਠ[2] ਦਬਾਵਹਿ। ਕੋਲੂ ਊਖ ਸੁਰਸ[3]
ਨਿਕਸਾਵਹਿ। ਤਥਾ ਜਗਤ ਕੀ ਰੀਤਿ ਸੁ ਲਾਗੇ। ਪਿਖਿਹਿੰ ਦੰਡ ਕਰ
ਨੰਮ੍ਰਹਿੰ ਆਗੇ[4] ॥੨੯॥ ਰਹੈ ਭੀਰ ਸਤਿਗੁਰ ਕੇ ਤੀਰ।ਪੂਜਾ ਲੋਕ ਗਨ ਥੈਕੇ
ਬੀਰ। ਬ੍ਰਿੰਦ ਮਜੂਰ ਲਗੇ ਹਿਤ ਕਾਰ। ਕਰਤਿ ਕਰਾਵਤਿ ਬਿਬਿਧਿ ਪ੍ਰਕਾਰ
॥ ੩੦ ॥ ਬਨਤਿ ਕੋਟ ਚੌਗਿਰਦਾ ਪੁੰਰਿ ਕੋ । ਨਰ ਗਨ ਕਹੈਂ 'ਨਾਮ ਹੁਇ
ਗੁਰ ਕੋ' । ਕਰਤਿ ਸ਼ੀਘ੍ਰਤਾ ਕਿਤਿਕ ਉਸਾਰ।ਪਹੁੰਚਤਿ ਬ੍ਰਿੰਦ ਈਂਟ ਅਰੁ
ਗਾਰ॥੩੧॥ਦੋਇ ਸਮੈਂ ਫਿਰਿ ਕਰਿ ਗੁਰੁ ਹੇਰਤਿ।'ਕੀਜਹਿ ਤੁਮਾਰ ਸ਼ੀਘ੍ਰ'
ਕਹਿ ਪ੍ਰੇਰਤਿ । ਉਤ ਘੋਰੜ ਕੀ ਸੁਨਹੁ ਕਹਾਨੀ । ਰਤਨ ਚੰਦ ਤਿਹ ਸੁਤ
ਜਿਮ ਠਾਨੀ ॥ ੩੨ ॥ ਸਭਿ ਕੁਟੰਬ ਮਿਲਿ ਬਹੁ ਰੁਦਨਾਏ। ਦੇ ਧੀਰਜ ਤਿਹ
ਬਾਕ ਅਲਾਏ । 'ਮੈਂ ਪਿਤ ਕੋ ਪਲਟਾ ਅਬਿ ਲੈ ਹੌਂ। ਨਾਂਹਿ ਤ ਨੀਰ ਡੂਬਿ
ਮਰਿ ਜੈਹੌਂ ॥ ੩੩ ॥ ਕੈ ਗੁਰ ਕੀ ਇਮ ਲੋਥ ਰੁਲੈ ਹੌਂ । ਕੈ ਜ਼ੰਜੀਰ ਪਾਇ
ਗਿਰਵੈਹੌਂ[5] । ਜਿਮ ਮਮ ਪਿਤਾ ਨਦੀ ਮਹਿੰ ਡਾਰਾ । ਤਿਮ ਗੁਰੁ ਕੀ ਗਤਿ
ਹੁਇ ਇਸ ਬਾਰਾ ॥੩੪॥ ਨਗਰ ਜਲੰਧਰ ਸੂਬਾ ਭਾਰਾ। ਤਿਹ ਸੰਗ ਮੋਰੋ ਹੈ
ਬਹੁ ਪਸਾਰਾ । ਅਪਰ ਬਾਤ ਆਛੀ ਇਕ ਅਹੈ । ਚੰਦੂ ਕੋ ਨੰਦਨ ਤਹਿੰ
ਰਹੈ ॥੩੫॥ ਤਿਸ ਕੋ ਭੀ ਪਿਤ[6] ਗੁਰੁ ਨੇ ਮਾਰਾ । ਗਹਿ ਰਾਖਨੋ ਚਿਰਕਾਲ
ਚੰਡਾਰਾ[7] । ਦੋਨਹੁੰ ਮਿਲਿ ਹਮ ਮਸਲਤ ਕਰੈਂ । ਜਸੋਂ ਕਸੋਂ ਕਰਿ ਗੁਰੁ
ਗਹਿ ਕਰਿ ਧਰੈਂ[8] ॥ ੩੬ ॥ ਰਹਹੁ ਦੂਰਿ ਸਭਿ ਨਿਕਟਿ ਨ ਜਾਵਹੁ । ਕਹੇ
ਸੁਨੇ ਨਹਿੰ ਕਿਸ ਪਤਿਆਵਹੁ[9] । ਇਮ ਕਹਿ ਨਰ ਗਨ ਸੰਗੀ ਕੀਨੇ।
ਚਲਨੋ ਪੰਥ ਮਹਿੰ ਬਿਲਮ ਬਿਹੀਨੇ ॥੩੭॥ ਮਹਾਂ ਦੁਖਿਤ ਪਿਤ ਸ੍ਮਰਤਿ
ਗਯੋ । ਜਾਇ ਪ੍ਰਵੇਸ਼ ਜਲੰਧਰ ਭਯੋ । ਕਰਮਚੰਦ ਚੰਦੂ ਕੋ ਨੰਦਨ । ਤਿਸ
ਕੋ ਮਿਲਨੋ ਪ੍ਰਥਮ ਕਰਿ ਬੰਦਨ ॥ ੩੮ ॥ ਬੈਠਿ ਸਮੀਪ ਰੁਦਨ ਕੋ ਠਾਨਾ।
ਬੂਝਨੋ ਤਿਨਹੁੰ ਪ੍ਰਸੰਗ ਬਖਾਨਾ । 'ਸੁਨਹੁ ਭ੍ਰਾਤ ! ਜਿਮ ਤੁਝ ਸੰਗ ਕੀਨਿ।
ਤਿਮ ਗੁਰ ਨੇ ਮੁਝ ਕੋ ਦੁਖ ਦੀਨਿ ॥ ੩੯ ॥ ਪਿਤਾ ਮੋਹਿ ਸੂਧਾ ਚਿਤ ਸਾਧ੍ਯੋ।
ਨਹੀਂ ਕਰਨੋ ਤਿਸ ਕੋ ਅਪਰਾਧੁ । ਗਹਿ ਲੀਨਿਸਿ ਅਬਿਗਤਿ[10] ਕਰਿ

---

[1]ਮੱਖਣ । [2]ਲਠ । [3]ਵੇਲਣੇ ਤੋਂ ਰੀਨੇ ਦਾ ਰਸ । [4]ਹੱਥ ਵਿਚ ਡੰਡਾ ਵੇਖਕੇ ਅੱਗੋਂ ਨਿਉਂਦੇ ਹਨ, ਇਸ ਦੀ ਪੁਸ਼ਟੀ ਹੈ ਜੋ ਪਿਛਲੇ ਅੰਕ ਵਿਚ ਕਹਿ ਆਏ ਹਨ । [5]ਸੁਟਾਵਾਂਗਾ (ਨਦੀ ਵਿਚ) । [6]ਭਾਵ ਚੰਦੂ ਨੂੰ । [7]ਚੰਡਾਲਾਂ ਨੇ (ਚੰਦੂ ਨੂੰ)। [8]ਫੜ ਲਵਾਂਗੇ। [9]ਭਰੋਸਾ ਨਾ ਕਰੋ। [10]ਬੁਰੀ ਮੌਤੇ।

ਮਾਰਾ। ਖੈਂਚਿ ਬਿਪਾਸਾ ਸਰਿਤਾ ਛਾਰਾ ॥ ੪੦ ॥ ਕਰਿ ਮੈਂ ਤ੍ਰਾਸ ਬਿਸਾਲ ਪਲਾਯੋ। ਭਕਸੋ[1] ਤਹਾਂ ਤੇ ਤੁਵ ਢਿਗ ਆਯੋ। ਹਮ ਦੋਨਹੁੰ ਕੇ ਪਿਤ ਕੋ ਮਾਰਾ। ਨਹਿੰ ਪਲਟਾ ਹਮ ਲੀਨਿ ਸੰਭਾਰਾ ॥੪੧॥ ਧਿਕ ਧਿਕ ਜਗਤ ਕਹੈ ਹਮ ਹੀ ਕੋ। ਖਾਨ ਪਾਨ ਹਮਰੋ ਨਹਿੰ ਨੀਕੋ। ਪਿਤ ਕੋ ਮਾਰਨਿਹਾਰ ਉਦਾਰਾ।ਜਬਿ ਲੌ ਛਲਬਲ ਕਰ ਨਹਿੰ ਮਾਰਾ ॥ ੪੨ ॥ ਜਹਾਂਗੀਰ ਤੌ ਰਖ-ਹਿ ਅਦਾਇਬ[2]। ਹਾਥ ਜੋਰਿ ਭਾਖਤਿ–ਗੁਰੂ ਸਾਹਿਬ–। ਸੋ ਤੌ ਮਰਨੋ ਰਹਨੋ ਨਹਿੰ ਅਬੈ। ਸ਼ਾਹਜਹਾਂ ਸੋਂ ਮਿਲਤਿ ਨ ਕਬੈ ॥ ੪੩ ॥ ਜੁਤਿ ਉਮਰਾਵ ਸੁ ਲਸ਼ਕਰ ਮਾਰਾ। ਛੀਨਿ ਬਾਜ ਇਤਿ ਭਾਜਿ ਸੰਭਾਰਾ। ਸੋ ਸ਼ੱਤ੍ਰੁ ਇਹ ਮਹਿਦ ਮਹਾਨਾ। ਉੱਦਮ ਧਰਹੁ ਕਰਹਿੰ ਗੁਰੁ ਹਾਨਾ[3] ॥੪੪॥ਕਰਮ[4] ਚੰਦ ਬੋਲਨੋ ‘ਕਿਸ ਰੀਤਿ ?। ਗਹਹਿੰ ਕਿ ਮਾਰਹਿੰ ਗੁਰ ਕੋ ਜੀਤ। ਦਲ ਜਿਹ ਸੰਗ, ਆਪ ਬਡ ਜੋਧਾ। ਜਾਨਨੋ ਸ਼ਾਹੁ ਜਹਾਂ ਤਜਿ ਕ੍ਰੋਧਾ ॥ ੪੫ ॥ ਕਿਸ ਮਸਲਤ ਕਰਿ ਬਲ ਤੇ ਘਾਲਹਿੰ[5]। ਕੈ ਕਰਿਬੋ ਕੁਛ ਕਪਟ ਕਰਾਲਹਿ[6]। ਸੋ ਬਤਾਉ ਜਿਮ ਬਸਿ ਮਹਿੰ ਆਵਹਿ। ਨਾਂਹਿ ਤ ਸ਼ਸਤ੍ਰ ਸਾਥ ਬਿਨਸਾਵਹਿੰ ॥੪੬॥ਸਭਿ ਪੀਰਨਿ ਕੋ ਭਬਹਿ ਮਨਾਵੌਂ।ਬਹੁਤ ਸ਼ੀਰਨੀ ਭਬਿ ਬਰਤਾਵੌਂ। ਸਿਰ ਪਰ ਪਾਗ ਬਾਂਧਿ ਹੌਂ ਭਬੈ। ਹਭਹਿੰ ਕਿ ਪਕਰਹਿੰ ਗੁਰੁ ਕੋ ਜਬੈ॥੪੭॥ ਭਬਿ ਹੀ ਜੀਵਨ ਹੁਇ ਸੁਖ ਭਰਨੋ। ਨਾਂਹਿ ਤ ਸਮੈਂ ਬਿਤਾਵੌਂ ਮਰਨੋ।ਇਸ ਤੇ ਅਪਰ ਨ ਮੋਕਹੁ ਆਛੇ। ਪੂਰੀ ਕਰਹਿੰ ਪੀਰ ਮਨ ਬਾਂਛੇ[7] ॥ ੪੮ ॥ ਧਨ ਖਰਚਨਿ ਮੈਂ ਸ਼ਾਮਲ ਤੇਰੇ। ਕਰਿ ਹੌਂ ਜਿਤਿਕ ਸ਼ਕਤਿ ਹੈ ਮੇਰੇ। ਜੋ ਕਾਰਜ ਹੁਇ ਸ਼ਾਹੁ ਨਜੀਕਾ। ਸੋ ਮੈਂ ਕਰੌਂ ਲਾਇ ਬਲ ਨੀਕਾ ॥ ੪੯ ॥ ਮੁਝ ਤੁਝ ਕੋ ਸਮ[8] ਕਾਰਜ ਅਹੈ। ਪਿਤ ਕੋ ਪਲਟਾ ਦੋਨਹੁ ਲਹੈਂ। ਹੁਤੋ ਅਗਨਿ ਕੋ ਸਮ ਤਿਹ ਜਾਰਨਿ[9]। ਨਹਿੰ ਏਕਲ ਤੇ ਹੋਯ ਉਜਾਰਨਿ[10] ॥ ੫੦ ॥ ਮਿਲਨੋ ਪੌਨ ਸਮ ਤੂੰ ਅਬਿ ਆਇ। ਜਸੋਂ ਕਸੋਂ ਕਰਿ ਲੇਂ ਬਾਤ ਬਨਾਇ। ਮਨਹੁੰ ਉਡੀਕਤਿ ਕੋ ਚਲਿ ਆਯੋ। ਕਰਿ ਉੱਦਮੋਗ[11] ਹੋਹਿ ਮਨ ਭਾਯੋ[12] ॥ ੫੧ ॥ ਕਰਮ ਚੰਦ ਇਮ ਧੀਰਜ ਦੀਨਿ। ਅਪਨੇ ਘਰਿ ਮਹਿੰ ਆਦਰ ਕੀਨਿ।

---

[1](ਤੇਰਾ ਆਸਰਾ) ਤੱਕ ਕੇ। [2]ਜਹਾਂਗੀਰ ਤਾਂ ਰੱਖਦਾ ਸੀ ਅਦਬ। [3]ਮਾਰੀਏ। [4]ਯਾ ਕੋਈ ਭਿਆਨਕ ਕਪਟ ਕਰੀਏ। [5]ਪੀਰ (ਮੇਰੀ) ਮਨ ਦੀ ਇੱਛਾ ਪੂਰੀ ਕਰਨ। [6]ਇਕੋ ਜਿਹਾ। [7]ਤਿਸ ਦਾ ਸਾੜਨਾ। [8](ਮੈਥੋਂ) ਕੱਲੇ ਤੋਂ ਉਸ ਦਾ ਬਾਲਣਾ ਨਹੀਂ ਹੋ ਸਕਿਆ [ਹਿੰ: ਉਜਾਲਨਾ]। [9]ਉੱਦਮ।

ਖਾਨ ਪਾਨ ਕੀ ਲੇ ਸਭਿ ਸਾਰ। ਮਿਲੇ ਦੁਖੀ ਦੋਨਹੁੰ ਕੁਰਿਆਰ ॥ ਪ੨ ॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਾਸਟਮਿ ਰਾਸੌ 'ਘੋਰਤ ਅਰ ਚੰਦੂ ਨੰਦਨ' ਪ੍ਰਸੰਗ ਬਰਨਨੰ ਨਾਮ ਦੋਕੋਨਿ ਤ੍ਰਿੰਸਤੀ ਅੰਸੁ ॥ ੨੯ ॥

੩੦. [ਰਤਨ ਚੰਦ ਤੇ ਕਰਮ ਚੰਦ ਨੇ ਸੂਬਾ ਚੜ੍ਹਾ ਲਿਆਂਦਾ]।

ਦੋਹਰਾ ॥ ਰਹਸੋ ਨਿਸਾ ਮਹਿੰ ਮਿਲਿ ਦੁਖੀ ਗੁਰ ਨਿੰਦਕ ਕੁੜਿਆਰ। ਕਰਮ ਚੰਦ ਸੋਂ ਭਬਿ ਕਹਸੋ ਰਤਨ ਚੰਦ ਦੁਖਧਾਰਿ॥੧॥ ਚੌਪਈ ॥ 'ਸੁਨਹੁ ਪ੍ਰਸੰਗ ਪਿਤਾ ਜਿਮ ਮਾਰਾ। ਹਮ ਬੈਠੇ ਸਭਿ ਸਦਨ ਮਝਾਰਾ। ਆਇ ਅਚਾਨਕ ਗੁਰੁ ਤਿਸ ਗ੍ਰਾਮੁ। ਉਤਰਸੋ ਠਾਨਿ ਜਾਨਿ ਅਭਿਰਾਮੁ ॥ ੨ ॥ ਦਿਵਸ ਆਗਲੇ ਕੋਟ ਉਸਾਰਾ।–ਨਗਰ ਬਸਾਵੌਂ ਮੈਂ ਨਿਰਧਾਰਾ–। ਸੁਨਿ ਮਮ ਪਿਤਾ ਗਯੋ ਤਿਹ ਕਹਸੋ।–ਮਾਲਿਕ ਭੂਮਿ ਕੌਨ ਤੈਂ ਲਹਸੋ ? ॥੩॥ ਬੂਝਨੋ ਹੈ ਕਿ ਨਹੀਂ ਕਿਤ ਕੋਊ?ਹਾਕਮ ਪ੍ਰਜਾ ਨ ਰਾਜੀ ਦੇਊ। ਸ਼ਾਹ ਜਹਾਂ ਸਭਿ ਮੁਲਖਨਿ ਮਾਲਿਕ। ਲੈਨਿ ਦੇਨਿ ਸਭਿ ਤਿਸ ਕੇ ਭਾਲਿਕ–॥ ੪ ॥ ਏਕ ਨਹੀਂ ਮਮ ਪਿਤ ਕੀ ਮਾਨੀ। ਸ਼ਾਹੁ ਨਾਮ ਤੇ ਗਾਰਿ ਬਖਾਨੀ।ਪਕਰਿ ਮਾਰਿ ਸਰਿਤਾ ਮੈਂ ਗੇਰਾ। ਤ੍ਰਾਸ ਨਹੀਂ ਮਾਨਤਿ ਕਿਸ ਕੇਰਾ ॥ ੫ ॥ ਅਬਿ ਤਹਿੰ ਪਰਸੋ ਕੋਟ ਚਿਨਵਾਵੈ। ਅਪਨਿ ਨਾਮ ਪਰ ਨਗਰ ਬਸਾਵੈ। ਅਬਿ ਸੁਨਿ ਮਾਰਨਿ ਕੇਰ ਉਪਾਊ। ਜੈਸੇ ਮੈਂ ਆਯੋ ਤਕ ਦਾਊ ॥ ੬ ॥ ਇਕ ਤੋ ਤੇਰੋ ਹੋਹਿ ਸਹਾਰਾ। ਇਹਾਂ ਜੁ ਸੂਬਾ ਸੈਨ ਉਦਾਰਾ[1]। ਇਸ ਕੇ ਸਾਥ ਮੋਹਿ ਮਿੱਤ੍ਰਾਈ।ਅਬਿਲੌ ਕਾਜ ਨ ਕੁਛ ਬਨਿ ਆਈ॥੭॥ਚਲਹਿੰ ਪ੍ਰਾਤਿ ਕੋ ਇਸ ਕੇ ਪਾਸ। ਸਗਰੀ ਬਾਤ ਸੁਨਾਵਹਿੰ ਤਾਸ। ਸੈਨਾਂ ਸਹਤ ਚਲਹਿ ਜੇ ਆਪ। ਤੇ ਗਹਿ ਲੇਹਿੰ ਹਰਹਿੰ ਗੁਰੁ ਦਾਪ[2] ॥੮॥ ਹਮ ਤੁਮ ਦੋਨਹੁ ਕਰਹਿੰ ਪੁਕਾਰੂ। ਗੁਰ ਅਪਰਾਧ ਹੋਹਿ ਨਿਰਧਾਰੂ[3]। ਕਰਮ ਚੰਦ ਸੁਨਿ ਅਨੰਦ ਵਧਾਯੋ। 'ਹਮ ਤੁਮ ਦੋਨਹੁੰ ਜਥਹਿ ਸੁਨਾਯੋ ॥ ੯ ॥ ਚਢਹਿ ਤੁਰਤ ਕੁਛ ਲਗਹਿ ਨ ਦੇਰਿ। ਲਸ਼ਕਰ ਜਿਸ ਕੇ ਨਿਕਟਿ ਬਡੇਰਿ। ਸਕਲ ਦੇਸ਼ ਇਸ ਨਸ਼ਾਊਂ ਚੁਕਾਵੈ। ਜਬਰੀ ਕਰਹਿ ਸੁ ਬਰਜਿ ਹਟਾਵੈ ॥ ੧੦ ॥ ਇਸ ਤੇ ਪਰੈ ਅਪਰ ਕਸ਼ਾ ਹੋਇ। ਇਮ ਸੁਨਿ ਕੈ ਕੋਪਹਿ ਸਭਿ ਕੋਇ।–ਭੂਮਿ ਪਰਾਈ ਛੀਨਿ ਸੁ ਮਾਰਾ। ਨਾਂਹਿ ਚਢਹੁ ਹੁਇ ਦਸ਼ ਉਜਾਰਾ ॥ ੧੧ ॥ ਗਢ[4] ਪਾਵਹ ਗੁਰ ਆਕੀ ਹੋਇ।ਗ੍ਰਾਮ ਨਿਕਟਿ ਕੇ ਰੋਕਹਿ ਸੋਇ–'। ਇਮ ਕਹਿ ਸੁਨਿ ਆਪਸ

[1]ਬਹੁਤੀ ਸੈਨਾਂ ਵਾਲਾ। [2]ਗੁਰੂ ਦਾ ਹੈਂਕਾਰ ਦੂਰ ਕਰਾਂਗੇ। (ਅ) ਗੁਰੂ ਨੂੰ, ਹੈਂਕਾਰ {ਨਾਲ}। [3]ਗੁਰੂ ਜੀ ਦਾ ਅਪਰਾਧ ਨਿਰਨੇ ਹੋ ਜਾਏਗਾ। [4]ਕਿਲ੍ਹਾ।

ਮਹਿੰ ਸੋਏ। ਜਾਗੋ ਬਹੁਰ ਪ੍ਰਾਤਿ ਕੋ ਜੋਏ ॥ ੧੨ ॥ ਬੈਠਨੋ ਸੂਬਾ ਅਬਦੁਲ-ਖਾਨ।ਲਗੀ ਕਚਹਿਰੀ ਨਿਕਟਿ ਮਹਾਨ।ਸਿਰਨਾਂਗੋ ਕਰਿ ਜਾਇ ਪੁਕਾਰਾ। 'ਕਰਨੋ ਕਹਿਰ, ਮੋਰੋ ਪਿਤ ਮਾਰਾ ॥ ੧੩ ॥ ਗੁਰ ਨੇ ਛੀਨਿ ਲੀਨਿ ਸਭਿ ਧਰਨੀ। ਬਿਨਾਂ ਤ੍ਰਾਸ ਕੀਨਸਿ ਅਸ ਕਰਨੀ। ਕੋਟ ਉਸਾਰਤਿ ਭਯੋ ਬਡ ਗਾਢੋ। ਹੋਹਿ ਮਵਾਸਿ ਗਰਬ ਉਰ ਬਾਢੋ' ॥੧੪॥ ਅਬਦੁਲ ਖਾਂ ਸੁਨਿ ਪਾਸ ਹਕਾਰਾ। 'ਕਹੁ ਨਿਰਨੈ ਕਰਿ ਕਸੋਂ ਕਰਿ ਮਾਰਾ ?। ਲੈਨਿ ਦੇਨਿ ਕਸ਼ਾ ਪਿਖਿ ਅਪਰਾਧਾ।ਕਸੋਂ ਗਹਿ ਮਾਰਨੋ ਦੇ ਕਰਿ ਬਾਧਾ?' ॥੧੫॥ ਕਰਮ ਚੰਦ ਪੁਨ ਸਕਲ ਸੁਨਾਈ। 'ਸੋ ਨਹਿੰ ਭ੍ਰਮਤਿ ਕਰਹਿ ਮਨ ਭਾਈ। ਜੇਠ ਬਿਧੈ ਏਤੋ ਉਤਪਾਤ। ਜਿਸ ਤੇ ਭਯੋ ਨਰਨਿ ਗਨ ਘਾਤ॥੧੬॥ ਲੈ ਕਰਿ ਬਾਜ਼ ਸ਼ਾਹੁ ਕੋ ਆਵਾ। ਸਦਨ ਸੁਧਾਸਰ ਤੇ ਨਿਕਸਾਵਾ। ਗ੍ਰਾਮ ਰੁਹੇਲਾ ਭਯੋ ਸਭਿ ਧਰਨੀ। ਹੁਤੀ ਇਨਹੁੰ ਕੀ ਦੇਸ਼ਨਿ ਬਰਨੀ[1] ॥੧੭ ॥ ਛੀਨਿ ਲੀਨਿ, ਗੜ੍ਹ ਕਰਹਿੰ ਉਸਾਰਨ। ਘੋਰੜ ਗਯੋ ਬਰਜਿਬੇ ਕਾਰਨ। ਪਕਰਿ ਮਾਰ ਸਰਿਤਾ ਮਹਿੰ ਡਾਰਾ। ਸ਼ਾਹੁ ਜਹਾਂ ਕੋ ਤ੍ਰਾਸ ਨ ਧਾਰਾ ॥੧੮॥ ਅਬਿ ਤੁਮਰੋ ਕੁੱਛ ਡਰ ਨਹਿੰ ਧਰਨੋ। ਮਾਰ ਦੀਨਿ ਮਨ ਭਾਵਤਿ ਕਰਨੋ।ਤੁਮ ਸੋਂ ਬਿਗਰਹਿਗੋ ਇਕ ਦਸੋਸ। ਤਬਿ ਤੁਮਰੋ ਬਸ ਚਲੈ ਨ ਰੋਸ ॥ ੧੯ ॥ ਅਬਿ ਪਕਰਹੁ ਕੈ ਕਰਹੁ ਸੈਘਾਰਨਿ। ਅਹੈ ਸੁਖੈਨ,ਨ ਲਰਿਬੇ ਕਾਰਨਿ[2]। ਬਹੁਰ ਜਮਾਂ ਕਰਿ ਲੇਹਿ ਲਰਾਈ। ਗਢ ਪਾਏ ਕਰਿ ਹੈ ਤਕਰਾਈ ॥ ੨੦ ॥ ਜੋ ਨਹਿੰ ਚਢਹੁ, ਬਾਤਿ ਦਿਹੁ ਟਾਰਿ। ਇਸ ਮਹਿੰ ਔਗਨਿ ਅਧਿਕ ਪ੍ਰਕਾਰ। ਅਲਪ ਸੰਗ ਦਲ, ਪੁਨ ਹੁਇ ਭਾਰੋ। ਅਪਰ ਸਮਾਜ ਸੈਚਿ ਲੇ ਸਾਰੋ॥੨੧॥ ਆਗੈ ਮਾਰਨੋ ਮੁਗ਼ਲਸਖਾਨ।ਔਚਕ ਚਲਹੁ ਗਹਹੁ ਜੁਤਿ ਪ੍ਰਾਨ[3]। ਲਰਹਿ ਅਗਾਰੀ ਤੌਂ ਦਿਹੁ ਮਾਰ। ਹਜ਼ਰਤਿ ਹੋਇ ਪ੍ਰਸੰਨ ਉਦਾਰ ॥ ੨੨ ॥ ਛੀਨਹੁ ਬਾਜ਼ ਆਪ ਲੇ ਚਲੋ। ਪਾਤਸ਼ਾਹੁ ਸੋਂ ਹਰਖਤਿ ਮਿਲੋ। ਬਖਸ਼ੈ ਮਨਸਬ ਬਹੁਰ ਸਵਾਇ।ਬਾਜ਼ ਅਮੋਲਕ ਜਬਿ ਲਿਹੁ ਪਾਇ ॥੨੩॥ ਤੋ ਢਿਗ ਲਸ਼ਕਰ ਹੈ ਅਧਿ ਭਾਰਾ। ਲੇਹੁ ਢਤੇ ਮੈਦਾਨ ਮਝਾਰਾ। ਹਰਿਗੋਵਿੰਦ ਕੋ ਜੋ ਗਹਿ ਲੈ ਹੌਂ। ਬਡੋ ਮਰਾਤਬ ਹਜ਼ਰਤ ਦੈ ਹੈ ॥੨੪॥ ਦੁਸ਼ਮਨ ਸ਼ਾਹ ਜਹਾਂ ਕੋ ਭਾਰੋ। ਸੁਧਰਹਿੰ ਸਭਿ ਕਾਰਜ, ਜਬਿ ਮਾਰੋ'। ਅਬਿਦੁਲ ਖਾਨ ਕਾਨਿ

[1]ਦੇਸ਼ ਦੇ ਲੋਕਾਂ ਵਿਚ ਕਹੀ ਜਾਂਦੀ ਹੈ। [2]ਲੜਾਈ ਦੇ ਕਾਰਨ (=ਸਮਾਨ ਗੁਰੂ ਜੀ ਪਾਸ) ਕੋਈ ਨਹੀ ਹੈਨ। [3]ਫੜ ਜੀਉਂਦਾ।

ਸਭਿ ਸੁਨਿ ਕੈ। ਹਾਨ ਲਾਭ ਨੀਕੇ ਮਨ ਗੁਨਿਕੈ ॥ ੨੫ ॥ ਨਿਸ਼ਚੈ ਕੀਨਿ –ਗੁਰੂ ਕੋ ਗਹੌਂ।ਹਜ਼ਰਤ ਕੀ ਪ੍ਰਸੰਨਤਾ ਲਹੌਂ। ਅਰ ਮਮ ਸਖਾ ਕਾਜ ਇਹ ਆਧੋ। ਕਰੌਂ ਭਲੇ ਚਲਿ ਕੈ ਮਨ ਭਾਧੋ ॥ ੨੬ ॥ ਲੇ ਤਰਿ ਬਾਜ਼ ਮਿਲੌਂ ਅਬਿ ਸ਼ਾਹੂ। ਪਾਵੌਂ ਬਡ ਮਨਸਬ ਤਿਸ ਪਾਹੂ। ਔਚਕ ਢਤੇ ਮੋਹਿ ਕਹੁ ਪਾਈ।ਕਸੌਂ ਨ ਲੇਉਂ ਮੈਂ ਅਲਪ ਲਰਾਈ–॥੨੭॥ ਨਿਜ ਸਮੀਪ ਕੋ ਬੂਝਨ ਕਰੇ। ਸਭਿਨਿ ਕਹਯੋ 'ਅਬਿ ਕਜ਼ਾ ਗੁਰੂ ਲਰੇ ?। ਹੁਤੇ ਸਿੱਖ ਬਪੁਰੇ ਕੁਝ ਸੰਗਿ। ਹਤੇ ਗਏ ਸੋ ਕੀਨਸਿ ਜੰਗ ॥ ੨੮ ॥ ਦਈ ਖੁਦਾਇ ਤੋਹਿ ਬਡਿ-ਆਈ। ਅਬਿ ਔਚਕ ਬਿਧਿ ਆਨਿ ਬਨਾਈ। ਦੁਸ਼ਮਨ ਹਜ਼ਰਤਿ ਕੋ ਅਤਿ ਅਹੈ। ਕਰਹਿਂ ਸੰਘਾਰਨਿ ਕੈ ਤਿਸ ਗਹੈਂ ॥ ੨੯ ॥ ਕਸੌਂ ਨ ਪ੍ਰਸੰਨ ਸ਼ਾਹੁ ਤਬਿ ਹੋਇ। ਤੁਝ ਕੋ ਹੈ ਸੁਖੇਨ ਅਬਿ ਸੋਇ। ਕਜ਼ਾ ਬੂਝਹੁ,ਚਢੀਅਹਿ ਅਬਿ ਤੂਰਨ। ਲੇਹੁ ਬਿਜੈ ਹੁਹਿ ਕਾਜ ਸੰਪੂਰਨ' ॥ ੩੦ ॥ ਸੁਨਿ ਮਸਲਤਿ ਕੋ ਨਿਜ ਸਾਥੀਨਿ। ਹਰਖਯੋ ਗਰਬਤਿ ਆਗਜ਼ਾ ਦੀਨਿ । 'ਚਢਨਿ ਹੇਤੁ ਦੁੰਦਭਿ ਬਜਵਾਧੋ। ਗੁਲਕਾਂ ਬਹੁ ਬਰੂਦ ਬਰਤਾਧੋ ॥ ੩੧ ॥ ਜੋ ਜਿਸ ਚਹੀਅਹਿ ਸੋ ਸਭਿ ਦੀਜਹਿ। ਸੈਨਾ ਸਰਬ ਤਜ਼ਾਰ ਕਰਿ ਲੀਜਹਿ'। ਇਤ ਉਤ ਮਾਨਵ ਸ਼ੀਘ੍ਰ ਪਲਾਏ।ਹਿਤ ਤਜ਼ਾਰੀ ਦੁੰਦਭਿ ਬਜਵਾਏ ॥੩੨॥ ਸੈਨਾਪਤਿ ਸਭਿ ਨਿਕਟਿ ਹਕਾਰੇ। ਸਨਮਾਨਤਿ ਮ੍ਰਿਦੁ ਬਾਕ ਉਚਾਰੇ। ਸ਼ਸਤ੍ਰ ਬਸਤ੍ਰ ਬਖਸ਼ੇ ਸਮੁਦਾਇ। 'ਚਢਹੁ ਸਕਲ ਹੀ ਬਿਲਮ ਕੁਲਾਇ' ॥ ੩੩ ॥ ਤਰਕਸ਼,ਤੋਮਰ,ਧਨੁਖ ਸੰਭਾਰੇ।ਤੁਪਕ,ਤਮਾਂਚੇ ਗਜ਼ਬ ਗੁਜਾਰੇ[1]। ਗੁਲਕਾਂ ਗਨ, ਬਰੂਦ ਮਨ ਭਾਈ। ਲੇ ਲੇ ਸੁਭਟ ਤਜ਼ਾਰ ਸਮੁਦਾਈ ॥ ੩੪ ॥ ਭਾਂਤਿ ਭਾਂਤਿ ਕੇ ਖੜਗ ਬਿਲੰਦੇ। ਮੁਸ਼ਟਨਿ ਲਿਪ ਚਾਮੀਕਰ ਬਿੰਦੇ[2]। ਬਹੁਤ ਮੋਲ ਕੀ ਸਿਪਰ ਸੰਭਾਰੀ। ਭਯੋ ਸਨੱਧਬੱਧ ਦਲ ਭਾਰੀ ॥ ੩੫ ॥ ਅਬੁਦੁਲਖਾਨ ਅਧਿਕ ਉਤਸਾਹੂ। ਪਿਖਿ ਸੈਨਾ ਉਰ ਜੰਗ ਉਮਾਹੂ। –ਦਲ ਜੁਤਿ ਕਜ਼ਾ ਗੁਰ ਹਮਰੇ ਆਗੇ । ਗਹੈਂ ਕਿ ਮਾਰਹਿਂ ਜੋ ਨਹਿ ਭਾਗੇ–॥੩੬॥ ਨਿਕਸਜੋ ਵਹਿਰ ਬੰਬ ਬਜਵਾਈ। ਚਢੀ ਬਾਹਿਨੀ ਹੁਇ ਸਮੁਦਾਈ। ਜਥਾ ਘਟਾ ਪ੍ਰੇਰੀ ਬਡ ਪੌਨ। ਬਾਦਿਤ ਬਜਤਿ ਗਰਜਨਾ ਤੌਨ[3] ॥ ੩੭ ॥ ਚਮਕਹਿਂ ਸ਼ੱਸਤ੍ਰ ਚੰਚਲਾ[4] ਮਾਨੋ। ਗੁਲਕਾਂ ਓਰੇ ਭਰੇ

[1]ਗਜ਼ਬ ਕਰਨ ਵਾਲੇ। [2]ਜਿਨ੍ਹਾਂ ਦੀਆਂ ਮੁੱਠਾਂ ਨੂੰ ਸੋਨਾ ਲਗਾ ਸੀ। [3]ਤਿਵੇਂ ਤਿਨ੍ਹਾਂ ਵਾਜਿਆਂ ਦੇ ਵੱਜਣ ਦੀ ਗਰਜ ਹੈ। [4]ਬਿਜਲੀ।

ਮਹਾਨੈ। ਸਿੱਖਨਿ ਕੋ ਦਲ ਪਾਕਨੋ ਖੇਤ।ਚਲੈ ਤਹਾਂ ਬਰਸਨ ਕੋ ਹੇਤ॥੩੮॥ ਗੁਰ ਕੇ ਬਾਨ ਬਿਪਰਜੈ ਵਾਯੁ[1]। ਜੋ ਸਨਮੁਖ ਚਲਿ, ਦੇਹਿ ਉਡਾਯੁ। ਚਲਨੋ ਬੇਗ ਕਰਿ ਲਸ਼ਕਰ ਭਾਰੋ। ਉਤਸਾਹਤਿ ਬੋਲਤਿ 'ਗੁਰ ਮਾਰੋ'[2] ॥ ੩੯ ॥ ਭਏ ਸਗੁਨ ਮੰਦੇ ਅਵਿਲੋਕ। ਸਨਾਨੇ ਦਿਲ ਮਹਿੰ ਧਾਰਤਿ ਸ਼ੋਕ। ਸਮੁਖ ਬਾਘੁ[3], ਮ੍ਰਿਗ ਮਾਲ ਕੁਢੇਰੀ[4]। ਹਯ ਰੋਦਤਿ ਦ੍ਰਿਗ ਅੱਸ਼ੂ ਗੇਰੀ ॥ ੪੦ ॥ ਸਿਰ ਪਰ ਬਾਯਸ, ਗੀਧ ਭ੍ਰਮਾਵੈ[5]। ਸ਼ਿਵਾ ਅਸ਼ਿਵਾ[6] ਪੁਕਾਰਤਿ ਆਵੈਂ। ਗਿਰਹਿੰ ਅਚਾਨਕ ਚਾਲਤਿ ਘੋਰੇ। ਮਨ ਸੂਰਨਿ ਕੇ ਮਲਿਨ ਅਥੋਰੇ[7] ॥ ੪੧ ॥ ਮਿਲਨੋ ਕਾਠ ਕੋ ਭਾਰ ਅਗਾਰੀ। ਖਰ ਬੋਲਨੋ, ਮ੍ਰਿਤੁ ਸੂਚਤਿ ਭਾਰੀ[8]। ਦੁੰਦਭਿ ਨਾਦਤਿ ਅਲਪ ਮਲੀਨਾ। ਜਾਤਿ ਲਿਯੇ ਮਿਰਤਕ ਸਭਿ ਚੀਨਾ ॥ ੪੨ ॥ ਰਤਨ ਚੰਦ ਢਿਗ ਅਬਦੁਲ ਖਾਨ। ਕਰਮ ਚੰਦ ਚੰਦੂ ਸੁਤ ਜਾਨ।ਬੂਝਤਿ 'ਕਿਤਿਕ ਕੋਟ ਕਰਿ ਲੀਨਿ?।ਸੰਗ ਕਿਤਿਕ ਦਲ ਦੇਖਨਿ ਕੀਨਿ?'[9] ॥੪੩॥ ਕਹਨਿ ਲਗਨੋ 'ਕਸ਼ਾ ਤੁਮਰੇ ਆਗੇ ?।ਮੈਂ ਜਾਨੀ ਮਨ, ਪਿਖਿ ਗੁਰੁ ਭਾਗੇ। ਆਟੇ ਬਿਖੈ ਲੋਨ ਅਨੁਮਾਨਾ। ਮਿਹਰ ਖੁਦਾਇ ਆਪ ਪਰ ਜਾਨਾ'[10] ॥੪੪॥ ਚਲਨੋ ਬੇਗ ਤੇ ਲਸ਼ਕਰ ਭਾਰਾ। ਜਨੋਂ ਸਲਿਤਾਪਤਿ ਤਜਨੋ ਕਿਨਾਰਾ[11]। ਉਛਰਨੋ ਬਡ ਤਰੰਗ ਜੁਤਿ ਜਾਵੈ। ਇਸ ਪ੍ਰਕਾਰ ਸੋ ਨਦਰੀ ਆਵੈ ॥ ੪੫ ॥ ਜਰਾਸਿੰਧੁ ਜਨੁ ਮੀਤ[12] ਬੁਲਾਯੋ। ਕਾਲ ਜਮਨ ਦਲ ਬਡ ਜੁਤਿ ਧਾਯੋ। ਹਰਿਗੁਵਿੰਦ[13]ਪਰ ਲਰਨਿ ਸਿਧਾਵਾ।ਹਰਿ ਗੁਵਿੰਦ[14]ਪਰ ਤਿਮ ਇਹ ਆਵਾ॥੪੬॥ ਚਲੇ ਬੀਰ ਦਸ ਪੰਚ ਹਜ਼ਾਰ[15]। ਪੁਸ਼ਟ ਤੁਰੰਗਨਿ ਪਰ ਅਸੁਵਾਰ। ਲਿਏ ਸਹੰਸ੍ਰ ਚਤੁਰ ਦਸ਼ ਜੋਧਾ। ਖਰ[16] ਜਨੁ ਚਢਨੋ ਰਾਮ ਪਰਿ ਕ੍ਰੋਧਾ ॥ ੪੭ ॥ ਮਦਰਾ ਪਾਨ ਮਲੇਛ ਕਰੰਤੇ।ਕਹਿ ਕਹਿ ਅਬਦੁਲ ਖਾਨ ਸੁਨੰਤੇ। 'ਕਹਾਂ ਗੁਰੂ ਅਬਿ ਦੇਹੁ ਬਤਾਇ। ਗਹੈਂ ਤੁਰਤ ਕਸ਼ਾ ਜੰਗ ਮਚਾਇ ॥੪੮॥ ਕੋ ਅਬਿ ਅਟਕਹਿ ਲਰਹਿ ਅਗਾਰੀ। ਛਿਨ ਮਹਿੰ ਸ਼ੱਤ੍ਰੂਨਿ ਦੇਹਿੰ ਸੰਘਾਰੀ। ਹਮਰੀ ਸੈਨਾ ਬਡ ਸਵਧਾਨ। ਕੌਨ

---

[1]ਉਲਟੀ ਹਵਾ। [2]ਸਾਹਮਣੀਵਾਉ। [3]ਤੇ ਹਰਨਾਂ ਦੀ ਡਾਰ ਉਲਟੇ ਪਾਸਿਓਂ। [4]ਘੁੰਮਦੇ ਹਨ। [5]ਗਿਦੜੀਆਂ ਅਮੰਗਲ ਰੂਪ। [6]ਬਹੁਤੇ ਮਲਿਨ ਹੋਏ ਹੋਏ ਹਨ। [7]ਗਧਾ ਬੋਲਿਆ ਜੋ ਭਾਰੀ ਮੌਤ ਜਣਾਂਵਦਾ ਹੈ। [8]ਜਿਵੇਂ ਸਮੁੰਦਰ ਕਿਨਾਰੇ ਛੱਡਕੇ ਵਹਿ ਟੁਰੇ। [9]ਜਰਾਸਿੰਧੁ ਨੇ ਮਾਨੋ (ਆਪਣੇ) ਮਿੱਤ੍ਰ (ਕਾਲ ਯਮਨ) ਨੂੰ । [10]ਸ਼੍ਰੀ ਕ੍ਰਿਸ਼ਨ ਜੀ ਤੇ। [11]ਸ਼੍ਰੀ ਗੁਰੂ ਹਰਿਗੋਬਿੰਦ ਜੀ ਤੇ । [12]ਪੰਦਰਾਂ ਹਜ਼ਾਰ। [13]ਇਕ ਰਾਖਸ਼ ਦਾ ਨਾਮ ਜੋ ਰਾਵਨ ਦਾ ਭਰਾ ਸੀ ਤੇ ਪੰਚ ਬਟੀ ਦੇ ਟਿਕਾਣੇ ਰਾਮ ਜੀ ਨੇ ਮਾਰਿਆ ਸੀ।

ਅਰਹਿ ਆਗੇ ਇਨ ਆਨਿ[1] ॥ ੪੯ ॥ ਜਥਾ ਸਗਰ[1] ਕੇ ਸੁਤ ਹੈਂਕਾਰੇ। ਗਿਨਹਿੰ ਨ ਕਾਹੂੰ ਅਵਨਿ ਮਝਾਰੇ।ਪਲਕ ਉਘਾਰਨਿ[2] ਤੇ ਜਰਿ ਗਏ।ਤਥਾ ਮੂਢ ਚਾਹਤਿ ਰਿਸਿ ਭਏ[3]॥੫੦॥ ਕਰਤੇ ਮਾਰ ਬਕਾਰਾ ਚਾਲੇ। ਪੀ ਸ਼ਰਾਬ ਕੋਤਿਕ ਮਤਵਾਲੇ। ਹਯਨਿ ਬਾਗ ਕਰ ਗਹੈਂ ਕੁਦਾਵੈਂ। ਤੁਪਕ ਸੰਭਾਰਤਿ ਕਿਤਿਕ ਧਵਾਵੈਂ॥੫੧॥ਪਟਹਿ ਭੇਰਿ[4] ਰਣਸਿੰਙੇ ਬਜੇ।ਬਸਤ੍ਰ ਸ਼ਸਤ੍ਰ ਜੁਤਿ ਜੋਧਾ ਸਜੇ। ਧੁਨਿ ਊਚੀ ਤੇ ਬਾਜਤਿ ਢੋਲ। ਭਟ ਮੁਦ ਧਰਤਿ ਪੁਕਾਰਤਿ ਬੋਲ॥੫੨॥ਚਲਨੋ ਪੰਥ ਲਸ਼ਕਰਤਬਿ ਐਸੋ।ਗਿਰ ਪਰ ਬਰਖੇ ਤੇ ਹੜ੍ਹ ਜੈਸੋ। ਦੁਹਰੀਚੋਬ ਦੁੰਦਭਿਨਿ ਪਰੀ। ਦੂਰਿ ਦੂਰਿ ਲਗਿ ਧੁਨਿ ਸੁਨਿ ਪਰੀ॥੫੩॥ ਪਹੁੰਚੇ ਆਨਿ ਰੁਹੇਲੇ ਭੀਰ।ਕਲਮਲਾਤਿ[5] ਇਕਠੀ ਭਟ ਭੀਰ। ਸਭਿ ਮਹਿੰ ਸੂਬਾ ਅਬਦੁਲ ਖਾਨ। ਪਿਖਿ ਲਸ਼ਕਰ ਉਰ ਧਰਿ ਕਰਿ ਮਾਨ ॥ ੫੪ ॥ ਦਯੋ ਹੁਕਮ ਮੰਗਵਾਇਸਿ ਤਰਨੀ[6]। ਪਾਰ ਸੈਨ ਸਭਿ ਤੂਰਨ ਕਰਨੀ। ਤਤਛਿਨ ਕੇਵਟ ਹੁਇ ਸਮੁਦਾਯਾ।ਲਸ਼ਕਰ ਕਰਨੋ ਪਾਰ,ਧਨਪਾਯਾ॥੫੫॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮਿ ਰਾਸੌ 'ਅਬਦੁਲਖਾਨ ਸੂਬਾ ਅਰੂਢਨ' ਪ੍ਰਸੰਙ ਕਰਨੰ ਨਾਮ ਤ੍ਰਿੰਸਤੀ ਅੰਸੂ ॥ ੩੦ ॥

੩੧. [ਜੰਗ ਦੀ ਤਿਆਰੀ]।

ਦੋਹਰਾ ॥ ਕੋਸ ਰੁਹੇਲਾ ਜਥਿ ਰਹਨੋ ਠਾਂਢੋ ਅਬਦੁਲਖਾਨ। ਕਰੀ ਸੰਭਾਰਨਿ ਸੈਨ ਕੀ ਸੈਨਾਪਤਿ ਬਲਵਾਨ ॥ ੧ ॥ ਚੌਪਈ ॥ ਲਰਨਿ ਜੰਗ ਕੋ ਬਨੋਂਤ ਬਿਚਾਰਾ। ਪ੍ਰਿਥਕ ਪ੍ਰਿਥਕ ਦਲ ਭਾਗ ਸੁਧਾਰਾ[7]। ਜਥੇਦਾਰ ਇਕ ਬੈਰਮ ਖਾਨ। ਸ਼ਸਤ੍ਰ ਧਰਨਿ ਮਹਿੰ ਸੁਭਟ ਮਹਾਨ ॥ ੨ ॥ ਬਿੱਦਜ਼ਾ ਖੜ੍ਗ ਪ੍ਰਹਾਰਨਿ ਕੋਰੀ। ਪਟੇ ਬਾਜ਼ਕੀ ਰੀਤਿ ਬਡੇਰੀ। ਏਕ ਹਜ਼ਾਰ ਸੰਗ ਦਲ ਕੀਨਾ। ਹੱਥਿਯਾਰਨਿ ਮਹਿੰ ਜੋ ਬਲ ਪੀਨਾ॥੩॥ਦੁਤਿਯ ਮੁਹੰਮਦ ਖਾਨ ਸੁਜਾਨਾ। ਬਿੱਦਜ਼ਾ ਬਾਨਨਿ ਬਿਖੈ ਮਹਾਨਾ। ਚਾਂਪ ਕਠੋਰ ਔਂਚਿ ਜੋ ਮਾਰਤਿ। ਬਹੁ ਸ਼ੱਤ੍ਰੂ ਆਗੈ ਜਿਸ ਹਾਰਤਿ ॥ ੪ ॥ ਜੀਤੇ ਆਗੈ ਜੰਗ ਬਿਸਾਲਾ। ਬਲੀ ਅਧੈਕ ਅਰੁ ਪਿਖਹਿ ਕਰਾਲਾ।ਏਕ ਹਜ਼ਾਰ ਸੁਭਟ ਦਲ ਦੈ ਕੈ।ਸਾਵਧਾਨ ਹਿਤ ਲਰਿਬੇ ਕੈ ਕੈ ॥ ੫ ॥ ਤ੍ਰਿਤਿਯ ਖਾਨ ਬਲਵੰਛ ਪ੍ਰਚੰਛ[8] ਪਰਹਿ ਜੁਧ ਤਬਿ ਕਰਹਿ ਘਮੰਡ[9]। ਕਰਿ ਮਹਿੰ ਤੋਮਰ ਬੀਥਲਿਆਲੇ। ਏਕ ਹਜ਼ਾਰ

[1]ਇਕ ਰਾਜੇ ਦਾ ਨਾਮ ਜਿਸ ਦੇ ਸੱਠ ਹਜ਼ਾਰ ਪੁੱਤ੍ਰ ਸਨ, ਜੋ ਹੈਂਕਾਰ ਵਿਚ ਕਪਲ ਮੁਨੀ ਦਾ ਅਪਮਾਨ ਕਰਕੇ ਉਸ ਦੇ ਸ੍ਰਾਪ ਨਾਲ ਭਸਮ ਹੋ ਗਏ। [2](ਕਪਲ ਮੁਨੀ ਦੀ) ਦ੍ਰਿਸ਼ਟੀ ਨਾਲ, ਭਾਵ ਸ੍ਰਾਪ ਨਾਲ। [3](ਮਾਨੋਂ) ਤਿਵੇਂ ਚਾਹ ਰਹੇ ਹਨ। [4]ਭੇਰੀਆਂ। [5]ਕੁਰਬਲ ਕੁਰਬਲ ਕਰਦੀ। [6]ਬੇੜੀ। [7]ਦਲ ਦੇ ਹਿਸੇ ਕੀਤੇ ਸੁਵਾਰ ਕੇ। [8]ਬੜਾ ਬਲਵਾਨ। [9]ਘਮਸਾਨ ਕਰਦਾ ਹੈ।

ਕਰਨੋ ਜਿਸ ਨਾਲੇ ॥ ੬ ॥ ਚੌਚੋ ਅਲੀਬਖਸ਼ ਬਡਿ ਬੀਰ। ਤੁਪਕ ਚਲਾ-ਵਹਿ ਜੋ ਧਰਿ ਧੀਰ। ਨਫਰ[1] ਤਮਾਰਿ ਕਰਿ ਕਰਿ ਜਿਸ ਦੇਤਿ। ਛੋਰਤਿ ਜਿਤਿਕ ਸ਼ੱਤ੍ਰੁ ਹਤਿ ਲੇਤਿ॥੭॥ਚਲੀ ਤੁਪਕ ਜਿਸ ਛੁਛ ਨ ਜਾਇ।ਬਿਦਤਿ ਲਖਹਿੰ ਜੋਧਾ ਸਮੁਦਾਇ। ਸੁਭਟ ਇਮਾਮ ਬਖਸ਼ ਗਿਨਿ ਪੰਚ। ਆਯੁਧ ਬਿੱਦਯਾ ਜਿਨ ਬਹੁ ਸੰਚਿ[2] ॥ ੮ ॥ ਹਯ ਅਰੂਢਿਬੇ ਵਿੱਦਯਾ ਮਹਾਂ। ਰਣ ਮਹਿੰ ਫੇਰਤਿ ਇਤਿ ਉਤਿ ਚਹਾ।ਪੰਚ ਹਜ਼ਾਰ ਪੰਚਿ ਕੇ ਸੰਗ। ਕਰਿ ਮੁਚੇਤ ਦੀਨੋ ਹਿਤ ਜੰਗ ॥੯॥ ਅਬਿਦੁਲ ਖਾਂ ਕੇ ਨੰਦਨ ਦੋਇ। ਆਯੁਧ ਬਿੱਦਯਾ ਜਾਨਹਿੰ ਜੋਇ। ਨਬੀਬਖਸ਼ ਜੇਠਾ ਸੁਤ ਅਹੈ। ਦੁਤਿਯ ਕਰੀਮ ਬਖਸ਼ ਲਘੁ ਕਹੈਂ ॥ ੧੦ ॥ ਅਲੰਕਾਰ ਜਿਨ ਚਾਮੀਕਰ ਕੇ। ਜਥਰ ਜਵਾਹਰ ਜ਼ੇਵਰ ਜ਼ਰ ਕੇ। ਜਿਨ ਕੇ ਤਰੈ ਤੁਰੰਗ ਬਹੁ ਮੋਲੇ। ਨਟ ਜਿਮ ਢਾਂਦਤਿ ਇਤ ਉਤਿ ਡੋਲੈ ॥੧੧॥ ਦੋਇ ਸਹੰਸ੍ਰ ਏਕ ਸੰਗ ਕਰਿਕੈ।'ਹਤਹੁ ਰਿਪੁਨਿ ਕੋ ਓਜ ਸੰਭਰਿਕੈ'। ਜੁਗਮ ਹਜ਼ਾਰ ਦੁਤਿਯ ਸੰਗਿ ਦੀਨੇ। ਸਾਵਧਾਨ ਹ੍ਵੈ ਕੈ ਰਿਸ ਭੀਨੇ ॥ ੧੨ ॥ ਖਸ਼ਟ ਸਹੰਸ੍ਰ ਆਪਨੇ ਸੰਗ। ਅਬਦੁਲ ਖਾਨ ਰਖੇ ਹਿਤ ਜੰਗ। ਇਮ ਸੁਭਟਨਿ ਕੋ ਕਰਨੋ ਬਿਭਾਗ[3]। ਹਿਤ ਸੰਗ੍ਰਾਮ ਧਾਰਿ ਅਨੁਰਾਗ॥੧੩॥ਇਤ ਸਤਿਗੁਰੁ ਕੇ ਢਿਗ ਸੁਧਿ ਆਈ। 'ਕਜਾ ਬੈਠੇ ਸੋਝੀ ਨਹਿੰ ਕਾਈ। ਦਸ ਅਰੁ ਪੰਚ ਸਹੱਸ੍ਰ ਜੋਧਾ। ਚਢਿ ਆਯੋ ਤੁਮ ਪਰ ਕਰਿ ਕ੍ਰੋਧਾ ॥ ੧੪ ॥ ਟੋਲ ਅਸ਼ਟ ਬਾਂਧੇ ਸਮੁਦਾਈ। ਚਢਿ ਆਏ, ਅਬਿ ਪਰਹਿ ਲਰਾਈ। ਹੁਜਹੁ ਤਮਾਰਿ ਸ਼ਸਤ੍ਰ ਸੰਭਾਰੋ।ਜ਼ੀਨ ਤੁਰੰਗਨਿ ਤੁਰਨ ਡਾਰੋ'॥੧੫॥ਸੁਨਿ ਸਤਿਗੁਰੁ ਤਬਿ ਬਾਕ ਉਚਾਰੇ।'ਹਨਹੁ ਸ਼ੀਘ੍ਰ ਹੀ ਚੋਬ ਨਗਾਰੇ। ਸੱਜੀ ਸੁਭਟ ਸਕਲ ਹੁਇ ਜਾਓ[4]। ਗਹਿ ਗਹਿ ਸ਼ਸਤ੍ਰ ਮੋਹਿ ਢਿਗ ਆਓ' ॥ ੧੬ ॥ ਸੁਨਿ ਗੁਰੁ ਹੁਕਮ ਜੰਗ ਕੋ ਜਾਨਾ। ਸੁਭਟ ਸ਼ਸਤ੍ਰ ਗਹਿ ਭੇ ਸਵਧਾਨਾ। ਜੱਟੂ ਗਹਿ ਤੁਫੰਗ ਤਬਿ ਆਯੋ। ਪਿਖਿ ਸ਼੍ਰੀ ਹਰਿ-ਗੋਵਿੰਦ ਅਲਾਯੋ ॥੧੭॥ 'ਲੇਹੁ ਸੰਗਿ ਜੁਗ ਸ਼ਤ[5] ਅਸੁਵਾਰ। ਖਰੇ ਅਗਾਰੀ ਹੋਹੁ ਸੰਭਾਰੁ। ਰਾਖਹੁ ਤੁਪਕ ਤਮਾਰਿ ਕਰਿ ਸਾਰੀ। ਪਰੈ ਨੇਰ ਦਿਹੁ ਇਕਿ ਵਿਰਿ ਮਾਰੀ' ॥੧੮॥ਪੁਨ ਕੱਲਯਾਨੇ ਕੀ ਦਿਸ਼ਿ ਹੇਰਾ। ਸੌ ਅਸੁਵਾਰ ਦੀਨਿ ਤਿਸ ਬੇਰਾ। 'ਤਾਤਕਾਲ ਤੋਰੇ ਸੁ ਲਗਾਵਹੁ। ਹਤਹੁ ਤੁਫੰਗੈਂ ਆਪ ਬਚਾਵਹੁ' ॥੧੯॥ ਪੁਨ ਨਾਨੋ ਇਕ ਆਯੁਧ ਧਾਰੀ। ਸ਼ੱਤ੍ਰੁ ਪ੍ਰਹਾਰਨਿ ਮਹਿੰ

[1]ਨੌਕਰ। [2]ਧਾਰੀ ਹੈ। [3]ਵੰਡ। [4]ਸਾਰੇ ਸੂਰਮੇਂ ਸਜਕੇ ਤਿਆਰ ਹੋ ਜਾਵੋ। [5]ਦੋ ਸੌ।

ਬਲਿ ਭਾਰੀ। ਤਿਸ ਕੋ ਸੈਗ ਤੀਨ ਸੈ ਕੀਨੇ। 'ਹਤਹੁ ਮਲੇਛਨਿ ਕੋ ਬਲ ਪੀਨੇ' ॥੨੦॥ ਬਹੁਰ ਪਿਰਾਗਾ ਚਲਿ ਕਰਿ ਆਯੋ। ਕ੍ਰਿਪਾ ਦ੍ਰਿਸ਼ਟਿ ਤੇ ਗੁਰੁ ਦਰਸਾਯੋ। ਕਰੇ ਪੰਚ ਸੈ ਸੂਰਾ ਸੈਗ। ਕਹਯੋ ਕਿ 'ਰੋਕਹੁ ਆਗਾ ਜੈਗ' ॥ ੨੧ ॥ ਸਨਮੁਖ ਮਥਰਾ ਦੇਖਨਿ ਕਰਯੋ। ਮਹਾਂ ਬੀਰ ਬਡਿ ਆਯੁਧ ਧਰਯੋ। ਤਾਂਕੇ ਸੈਗ ਚਾਰ ਸੈ ਘੋਰਾ। ਕਹਯੋ 'ਹਤਹੁ ਤੁਰਕਨਿ, ਦਿਹੁ ਮੋਰਾ' ॥ ੨੨ ॥ ਗੁਰੂ ਨਿਕਟ ਪੁਨ ਜਗਨਾ ਖਰਯੋ। ਕ੍ਰਿਪਾ ਧਾਰਿ ਤਿਸ ਓਰ ਨਿਹਰਯੋ। ਤਿਸ ਕੇ ਸੈਗ ਸੁਭਟ ਸੌ ਕਰੇ।'ਹਤਹੁ ਤੁਫੰਗ ਸ਼ੱਤ੍ਰੁ ਅਰਿ ਪਰੇ'॥ ੨੩ ॥ ਪਰਸਰਾਮ ਸ਼ਕਤੂ ਦੁਇ ਆਏ। ਤੁਰਕਸ਼ ਧਨੁਖ ਸਰੀਰ ਸਜਾਏ। ਜਿਨ ਕੋ ਬਾਨ ਗਿਨੈ ਭਟ ਮਾਂਹੀ[1]। 'ਹਤਹਿੰ ਸ਼ੱਤ੍ਰੁ ਸੋ ਬਾਚਤਿ ਨਾਂਹੀ' ॥ ੨੪ ॥ ਪਰਸਰਾਮ ਸੈਗ ਦੋ ਸੈ ਦੀਨੇ। ਸ਼ਕਤੂ ਕੋ ਗੁੰਰੁ ਨਿਜ ਸੈਗ ਲੀਨੇ। ਮੋਲਕ, ਜਾਤੀ ਮਲਕ, ਅਨੰਦਾ। ਬਿਧੀਆ ਆਦਿਕ ਬੀਰ ਬਿਲੰਦਾ ॥ ੨੫ ॥ ਇਹ ਸਭਿ ਰਾਖੇ ਅਪਨੇ ਸੈਗ। ਕਰਿਬੇ ਹੇਤੁ ਰਿਪੁਨਿ ਸੋਂ ਜੈਗ। ਟੋਲ ਅਸ਼ਟ ਜਿਮ ਤੁਰਕ ਬਨਾਏ।ਸੁਨਿ ਕਰਿ ਅਪਨੇ ਤਥਾ ਚਢਾਏ॥੨੬॥ ਇਤਿ ਸਤਿਗੁਰੁ ਨਿਜ ਕੀਨਸਿ ਤਯਾਰੀ। ਜ਼ਾਫਤ[2] ਤੁਰਕਨਿ ਦੇਨਿ ਅਗਾਰੀ।ਸਿਪਰਨਿ ਕੋ ਬਛ ਹੋਹਿੰ ਰਕੇਬ[3]।ਤੀਰਨਿ ਖਪਰੇ ਮਨਹੁੰ ਜਲੇਬ[4] ॥੨੭॥ ਤਰਵਾਰਨ ਘੋਵਰ ਸਮ ਜਾਨਿ। ਤੋਮਰ ਕੇ ਫੁਲ ਬਰਛੀ ਮਾਨਿ। ਅਨਗਨ ਗੁਲਕਾਂ ਸ਼ੱਕਰਪਾਰੇ। ਜੋਧਾ ਬ੍ਰਿੰਦ ਪਰੋਸਨ ਹਾਰੇ ॥ ੨੮॥ ਭਬਿ ਭੇਜਯੋ ਨਰ ਅਬਦੁਲਖਾਨ। 'ਗੁਰੂ ! ਪਲਾਵਹੁ ਤਜਿ ਕਰਿ ਥਾਨ। ਸਭਿ ਅਪਰਾਧ ਮਿਟਹਿ, ਚਲਿ ਜਾਓ।ਭਲੇ ਨ ਨਿਤ ਉਤਪਾਤ ਉਠਾਓ' ॥੨੯॥ ਆਯਹੁ ਦੂਤ ਗੁਰੂ ਕੇ ਤੀਰ। ਦੇਖਤਿ ਭਯੋ ਤਯਾਰ ਭਟ ਭੀਰ। ਖਰੇ ਹੋਇ ਕਰਿ ਬੰਦਨ ਕੀਨਿ। 'ਅਬਦੁਲਖਾਨ ਸੰਦੇਸਾ ਦੀਨਿ ॥ ੩੦ ॥-ਨਾਹਕ ਤੁਮ ਘੋਰਜ਼ ਕੋ ਮਾਰਾ। ਭੂਮਿ ਛੀਨਿ ਕਰਿ ਕੋਟ ਉਸਾਰਾ। ਕਿਹ ਸੋਂ ਬੂਝਿ ਕੀਨਿ ਇਹ ਕਾਜ ?। ਲੀਨਸਿ ਪ੍ਰਥਮ ਸ਼ਾਹੁ ਕੋ ਬਾਜ ॥ ੩੧ ॥ ਗਾਦੀ ਢਕਰਨਿ ਕੇਰ ਤੁਹਾਰੀ। ਕਯੋਂ ਰਾਜਨਿ ਸਮ ਰੀਤੀ ਧਾਰੀ ?।ਤ੍ਰਾਸ ਨ ਧਰੋ ਕਿਸੀ ਕੋ ਮਨ ਮੈਂ। ਸਨਮੁਖ ਹੋਤਿ ਸ਼ਾਹੁ ਸੋਂ ਰਨ ਮੈਂ ॥ ੩੨ ॥ ਛਿਮੈ ਸਕਲ ਅਪਰਾਧ ਤੁਮਾਰੇ। ਤਜਹੁ ਗ੍ਰਾਮ ਕੋ ਜਾਹੁ ਪਧਾਰੇ। ਨਾਂਹਿ ਤ ਮੈਂ

[1] ਸੂਰਮਿਆਂ ਵਿਚ ਜਿਨ੍ਹਾਂ ਦੇ ਬਾਣ (ਸ਼ੋਭੁੰ) ਗਿਣੇ ਭਾਵ ਸਲਾਹੇ ਜਾਂਦੇ ਹਨ ਕਿ.....। [2] ਭੋਜਨ [ਅ:, ਜ਼ਿਆਫ਼ਤ=ਮਹਿਮਾਨੀ ਖਾਣਾ]। [3] ਢਾਲ। [4] ਤੀਰਾਂ ਤੇ ਖਪਰਿਆਂ ਦੇ ਮਾਨੋ ਜਲੇਬ।

ਆਯਹੁ ਦਲ ਜੋਰਿ। ਸੁਨਿ ਅਪਰਾਧ ਆਪ ਕੀ ਓਰ॥੩੩॥ ਪਲਟਾ ਪੂਰਬ ਕੋ ਸਭਿ ਲੈ ਹੌਂ। ਛੀਨ ਬਾਜ ਹਜ਼ਰਤ ਕੋ ਦੈ ਹੌਂ। ਤੁਮ ਕੋ ਗਹਿ ਲੈ ਚਲਿ ਹੌਂ ਜੀਵਤਿ। ਕੌਨ ਬਡਾਈ ਮੈਂ ਥਿਰ ਥੀਵਤਿ[1] ॥ ੩੪ ॥ ਦਸ ਅਰ ਪੰਚ ਹਜ਼ਾਰ ਸੁ ਜੋਧਾ। ਆਵਤਿ ਉਮਡਯੋ ਦਲ ਕਰਿ ਕ੍ਰੋਧਾ। ਮਾਰੇ ਜਾਹੁ ਕਿਧੌਂ ਗਹਿ ਲੈ ਹੌਂ। ਪੁਨ ਉਪਾਉ ਛੂਟਨਿ ਨਹਿੰ ਪੈਹੌਂ–'॥੩੫॥ ਸੁਨਿ ਸ੍ਰੀ ਹਰਿ-ਗੋਵਿੰਦ ਰਿਸਾਏ। ਸੰਗ ਦੂਤ ਕੇ ਬਾਕ ਅਲਾਏ। 'ਭਾਜਹਿੰ ਗੀਦੀ ਹੋਹਿੰ ਗਵਾਰ। ਹਮ ਜੀਤਹਿੰਗੇ ਜੰਗ ਜੁਝਾਰ ॥ ੩੬ ॥ ਸ਼ਾਹੁ ਜਹਾਂ ਤੁਮਰੋ ਹੈ ਸ਼ਾਹੁ। ਹਮਰੋ ਕਰਤਾ ਪੁਰਖ ਅਲਾਹੁ। ਗਹਨੋ ਜਾਇ ਕੋ ਮਾਰਨੋ ਜਾਇ[2]। ਜਾਨਨੋ ਜਾਇ ਬਿਲਮ ਨਹਿੰ ਕਾਇ॥੩੭॥ ਮੀਰੀ ਅਰੁ ਪੀਰੀ ਜਗ ਦੋਇ। ਗਾਦੀ ਤਖਤ ਲਿਏ ਹਮ ਸੋਇ। ਜੰਗ ਸੰਗ ਸਦ ਕਾਮ ਹਮਾਰਾ। ਮਾਰਹਿੰ ਸ਼ੱਤ੍ਰੂਨਿ ਬਧਨੋ ਅਖਾਰਾ ॥੩੮॥ ਜਿਸ ਮਗ ਭੇਜਨੋ ਮੁਗਲਸਖਾਨ। ਭਜਿੰ ਕੋ ਤੁਮ ਅਬਿ ਚਹਿਸਿ ਪਯਾਨ। ਸ਼ੱਤ੍ਰੂ ਬਧਨ ਕੋ ਨਹਿੰ ਅਪਰਾਧੁ। ਹੋਤਿ ਦੋਸ਼ ਜਹਿੰ ਦੁਖ ਲਹਿ ਸਾਧੁ ॥੩੯॥ ਤੁਮੱਰੇ ਹਤਨਿ ਹੇਤੁ ਉਤਪਾਤ। ਹੋਤਿ ਆਪ ਹੀ ਨਹਿੰ ਮਿਟ ਜਾਤਿ[3]। ਬਹੁ ਘੇਰੜ ਕੋ ਹਮ ਸਮੁਝਾਵਾ। ਪ੍ਰੇਰਨੋ ਕਾਲ ਨਹੀਂ ਮਨ ਲਯਾਵਾ ॥੪੦॥ਹਮ ਨੇ ਕੌਨ ਦੁਰਗ ਅਬਿ ਪਾਯੋ। ਚਾਰਿ ਦਿਵਸ ਬਿਸਰਾਮ ਬਨਾਯੋ। ਚਢਿ ਕਰਿ ਆਏ ਸਨਾਨ ਨ ਕਰੀ[4]। ਤਉ ਛਿਮਾ ਹਮ ਤੁਮ ਪਰ ਧਰੀ ॥੪੧॥ ਚਲੇ ਜਾਹੁ ਜੋ ਚਹਹੁ ਜਿਠਾਈ[5]। ਨਾਂਹਿ ਤ ਲਖਹੁ ਮ੍ਰਿਤ੍ਯੂ ਨਿਯਰਾਈ[6]–। ਕਹਹੁ ਦੂਤ ! ਇਮ ਅਬਦੁਲਖਾਨ।– ਜੋ ਮਿਲਿਬੋ ਚਹਿ ਮੁਗਲਸਖਾਨ[7] ॥ ੪੨ ॥ ਤੌ ਚਲਿ ਆਉ ਨ ਰੋਕਹਿ ਕੋਈ। ਜੋ ਹਟਿ ਜਾਹੁ ਤ ਜੀਵਨ ਹੋਈ। ਦੋ ਮਹਿੰ ਇਕ ਨਿਰਨੈ ਕਰਿ ਲੀਜੈ। ਲਰਹਿ ਮ੍ਰਿਤਕ ਹੁਇ, ਹਟਿਬੋ ਜੀਜੈ–'॥ ੪੩ ॥ ਸੁਨਿ ਸਿਰ ਧੁਨ ਗਮਨਯੋ ਤਬਿ ਦੂਤਿ। ਦੇਖਨੋ ਗੁਰ ਢਿਗ ਜਥਾ ਕਸੂਤ[8]। ਅਬਦੁਲਖਾਨ ਜਾਇ ਸਮੁਝਾਯੋ। ਕਹਨੋ ਨਿਭੈ ਜਿਮ[9], ਤਥਾ ਅਲਾਯੋ ॥ ੪੪ ॥ 'ਸੁਪਨੇ ਭੀ ਜਿਮ ਡਰਤਿ ਨ ਸ਼ੇਰ। ਤਿਮ ਹੇਰਨੋ ਗੁਰ ਬਡੋ ਦਲੇਰ। ਸ਼ਾਹੁ ਆਦਿ

[1]ਕਿਸ ਵਡਿਆਈ ਵਿਚ ਟਿਕਿਆ ਬੈਠਾ ਹੈਂ, ਭਾਵ ਮਾਣ ਨਾਂ ਕਰੋ ਵਡਿਆਈ ਨਹੀਂ ਰਹਿਣੀ। [2]ਕੌਣ ਫੜਿਆ ਜਾਂਦਾ (ਤੇ ਕੌਣ) ਮਾਰਿਆ ਜਾਂਦਾ ਹੈ। [3]ਆਪਣੇ ਆਪ ਹੀ ਹੋ ਰਹੇ ਹਨ ਮਿਟ ਨਹੀਂ ਸਕਦੇ। [4](ਤੁਸੀਂ ਵੱਟ) ਚੜ੍ਹ ਆਏ ਹੋ (ਕੁਝ) ਪਛਾਣ ਨਾਂ ਕੀਤੀ। ਭਾਵ ਚੜ੍ਹਾਈ ਤੋਂ ਪਹਿਲਾਂ ਤਹਕੀਕਾਤ ਨਾ ਕੀਤੀ ਅਸਲੀਅਤ ਦੀ। [5]ਢਿਲਾਈ। [6]ਮੌਤ ਨੇੜੇ ਆਈ ਹੈ। [7]ਭਾਵ ਜੇ ਮਰਨਾ ਚਾਹੁੰਦੇ ਹੋ। [8]ਜਿਸਤਰ੍ਹਾਂ ਦੀ ਪ੍ਰਤਿਕੂਲ ਦਸ਼ਾ। [9]ਜਿਵੇਂ (ਗੁਰੂ ਜੀ ਨੇ) ਨਿਰਭੈ ਕਿਹਾ ਸੀ।

ਸੂਬੇ ਉਮਰਾਏ। ਤਨਕ ਤ੍ਰਾਸ ਕਿਸ ਤੇ ਨਹਿੰ ਪਾਏ ॥ ੪੫॥ ਤਮਾਰ ਲਰਨ ਰਨ ਕੋ ਬਨਿ ਰਹਨੇ। ਡਰਤਿ ਨ, ਟਰਤਿ ਨ,ਸਭਿ ਬਿਧਿ ਕਹਨੇ[1]। ਸੁਨਿ ਕਰਿ ਕੋਪਨੇ ਅਬਦੁਲਖਾਨ। ਜੰਗ ਕਰਨਿ ਕੋ ਭਾ ਸਵਧਾਨ ॥੪੬॥ ਚਲਨੇ ਸਮੁਖ ਧੌਂਸੇ ਧੁੰਕਾਰੇ। ਬਾਦਤਿ ਅਪਰ ਬਜੇ ਧੁਨਿ ਭਾਰੇ। ਸ਼ਲਖ ਤੁਫੰਗਨਿ ਸਮੁਖ ਚਲਾਈ। ਉਠਨੇ ਧੂਮ ਰਜ ਜੁਤਿ ਸਮੁਦਾਈ ॥ ੪੭ ॥ ਸੈਨਾ ਕਿਧੌਂ ਘਟਾ ਚਢਿ ਆਈ। ਧੁਖਹਿੰ ਪਲੀਤੇ ਛਟਾ ਸੁਹਾਈ। ਕਰਕਤਿ ਗਾਜ ਗਿਰਤਿ ਬਹੁ ਬਾਰੀ[1]। ਕਾਤੁਰ ਸਰਪ ਸੁਕਚਿ ਡਰ ਭਾਰੀ[2] ॥ ੪੮ ॥ ਮੋਰ ਸੂਰਮਾ ਸੁਨਿ ਹਰਿਖਾਏ।ਗੁਲਕਾਂ ਜਨੁ ਕਰਕਾ[3] ਬਰਖਾਏ। ਸ਼੍ਰੀ ਗੁਰੁ ਤੀਰ ਸਮੀਰ ਬਹੇ ਬਿਨੁ[4]। ਤਿਸੀ ਰੀਤਿ ਦੀਖਤਿ ਹੈ ਬਨਿ ਠਨਿ[5] ॥ ੪੯ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮਿ ਰਾਸੌ 'ਅਬੁਦੁਲ ਖਾਨ ਆਗਵਨ' ਪ੍ਰਸੰਗ ਬਰਨਨੰ ਨਾਮ ਏਕ ਤ੍ਰਿੰਸਤੀ ਅੰਸੁ ॥ ੩੧ ॥

੩੨. [ਯੁੱਧ। ਜੱਟੂ, ਮੁਹੰਮਦ ਖਾਨ ਬੱਧ]।

ਦੋਹਰਾ ॥ ਸ਼੍ਰੀ ਗੁਰ ਹਰਿਗੋਵਿੰਦ ਜੀ ਮਹਾਂ ਧੀਰ ਬਲਬੀਰ। ਭਏ ਅਰੂਢਨਿ ਤੁਰੰਗ ਪਰ ਲਸ਼ਕਰ ਪਿਖਨੇ ਅਭੀਰ[6] ॥ ੧ ॥ ਚੌਪਈ ॥ ਟੋਲ ਅਸ਼ਟ ਜਿਨ ਬੰਧਨ ਕਰੇ। ਕੁਛ ਬਾਵੈਂ ਕੁਛ ਦਾਏਂ ਧਰੇ। ਆਗੈ ਅਰੁ ਪਾਛੈ ਨਿਜ ਕੀਨਿ। ਆਪ ਬੀਚ ਆਵਤਿ ਬਲ ਪੀਨ ॥ ੨ ॥ ਤਿਮ ਟੋਲਨਿ ਕੇ ਆਗੈ ਟੋਲਿ। ਕਰੈ ਆਪਨੇ ਸਤਿਗੁਰੁ ਬੋਲਿ। 'ਡੇਰਾ ਤਜੀਅਹਿ ਕਰਹੁ ਪਿਛਾਰੀ। ਸ਼ਲਖ ਪ੍ਰਹਾਰਹੁ ਹੋਹੁ ਅਗਾਰੀ ॥੩॥ ਨਿਜ ਨਿਜ ਟੋਲਿ ਬਿਖੈ ਥਿਰਿ ਰਹੀਯਹਿ। ਵਧਿ ਬਹੁ ਆਗੈ ਹਤਨਿ ਨ ਕਹੀਯਹਿ[7]। ਸੈਨਾਂਪਤਿ ਸਭਿ ਕੋ ਸਮੁਝਾਏ। ਆਗੈ ਚਲੇ ਸੂਰ ਉਮਡਾਏ॥੪॥ ਸ਼੍ਰੀ ਗੁਰੁ ਸਭਿ ਕੇ ਬੀਚਿ ਬਿਰਾਜੈਂ। ਮਨਹੁ ਸੁਰਨਿ ਮਹਿੰ ਸੁਰਪਤਿ ਛਾਜੈ। ਕੈ ਜਾਦਵ ਮਹਿੰ ਹਰਿਗੋਵਿੰਦ[8]। ਤਿਮ ਸਿੱਖਨਿ ਮਹਿੰ ਹਰਿ ਗੋਵਿੰਦ ॥ ੫ ॥ ਧਨੁਖ ਕਠੋਰ ਹਾਥ ਮਹਿੰ ਧਾਰਾ। ਕੋ ਨਹਿੰ ਔਂਚ ਸਕਹਿ ਬਲਿ ਭਾਰਾ। ਤੀਛਨ ਭੀਛਨ ਈਛਨ ਦੇਖਿ। ਖਪਰੇ ਤਰਕਸ਼ ਭਰਨੇ ਅਸ਼ੇਖ[9] ॥ ੬ ॥ ਅਪਰ ਨਿਖੰਗ[10] ਸੰਗ ਉਚਵਾਏ। ਜਥਿ ਚਹੀਅਹਿ ਲੇਂ ਤੁਰਤ ਚਲਾਏ। ਸ੍ਰੀ ਕਰਤਾਰਪੁਰੈ ਕਰਿਵਾਏ। ਸਿੱਖਨਾ ਕੋ

---

[1](ਕੜਕੜ ਦੀ ਅਵਾਜ਼ ਉਠਦੀ ਹੈ ਜਿਵੇਂ) ਬਿਜਲੀ ਕੜਕਦੀ ਹੈ, (ਗੋਲੀਆਂ) ਬਹੁਤ ਭਿਗ-ਦੀਆਂ ਹਨ (ਜਿਵੇਂ) ਮੀਂਹ ਪੈਂਦਾ ਹੈ। [ਬਾਰੀ=ਪਾਣੀ, ਮੀਂਹ]। [2]ਸਰਪਾਂ ਰੂਪ ਕਾਇਰ ਬਹੁਤੇ ਡਰ ਨਾਲ ਸੰਕੁਚਦੇ ਹਨ। [3]ਗੜੇ। [4]ਸ਼੍ਰੀ ਗੁਰੂ ਜੀ ਦੇ ਬਾਣ ਰੂਪ ਪੌਣ ਚੱਲੇ ਬਿਨਾਂ। [5]ਬਣਾਉ ਤਣਾਉ। [6]ਬਹਾਦੁਰ (ਗੁਰੂ ਜੀ ਨੇ)। (ਅ) (ਅਪਣੇ) ਲਸ਼ਕਰ ਨੂੰ ਦਲੇਰ ਡਿੱਠਾ। [7]ਸ਼੍ਰੀ ਕ੍ਰਿਸ਼ਨ ਜੀ। [8]ਤ੍ਰਿੱਖੇ ਤੇ ਭਯਾਨਕ (ਖਪਰੇ ਤੀਰ) ਅੱਖਾਂ ਨਾਲ ਦੇਖ ਦੇਖ ਕੇ ਸਾਰਾ ਤਰਕਸ਼ ਭਰ ਲਿਆ [ਸੰਸ:,ਤੀਕਸ਼ਣ=ਤ੍ਰਿੱਖੇ। ਭੀਖਣ=ਭਯਾਨਕ। ਦੀਕ੍ਸ਼ਨ=ਅੱਖ]। [9]ਹੋਰ ਭੱਥੇ।

ਦੈ ਦੈ ਘਰਿਵਾਏ ॥ ੭ ॥ ਸਿਪਰ ਬਿਸਾਲ ਧਰੀ ਭੁਜਮੂਲ[1]। ਸਵਾ ਪਾਂਚ ਸਿਰ ਕੇ[2] ਜਿਸ ਫੂਲ। ਖੜਗ ਖੇਤ ਕਰ ਥਾਮੇ ਧਰਨੀ[3]। ਪਦ ਸੋਂ ਢਾਂਦਨਿ ਰਿਪੁ ਤੇ ਜਰਨੀ[4] ॥੮॥ਚੰਦ੍ਰਹਾਸ ਚੌਰਾ ਖਰ ਧਾਰਾ[5]। ਦੀਰਘ ਹੁਤੋ ਦਿਪਤਿ ਗਰ ਧਾਰਾ। ਏਕ ਹਾਥ ਮਹਿੰ ਬਾਗ ਉਠਾਏ[6]। ਦੁਸ਼ਮਨ ਦਲ ਦਿਸ਼ਿ ਦ੍ਰਿਸ਼ਟਿ ਚਲਾਏ ॥੯॥ਜੱਟੂ ਗਯੋ ਸੈਨ ਲੈ ਸੰਗਿ। ਤੁਪਕ ਪ੍ਰਹਾਰਤਿ ਛੋਰਨੋ ਜੰਗ। ਠਹਾ ਠਹੀ ਬੰਦੂਕਨਿ ਹੋਈ। ਫੇਰਤਿ ਹਯ ਬਛ ਜੋਧਾ ਜੋਈ ॥ ੧੦॥ਨਿਕਸਿ ਗੋਲ[7]ਤੇ ਲਰਤਿ ਅਗਾਰੀ। ਤੁਰੰਗ ਧਵਾਇ ਤੁਫੰਗ ਪ੍ਰਹਾਰੀ। ਜੱਟੂ ਕਰਨੋ ਨੇਰ ਜਿਸ ਕਾਲਾ। ਲਾਗਤਿ ਗੁਲਕਾਂ ਰਿਦੇ ਕਰਾਲਾ ॥ ੧੧ ॥ ਪਾਧੜੀ ਛੰਦ ॥ ਬਹੁ ਵਧਨੋ ਅਧਿਕ ਜੱਟੂ ਸੁ ਬੀਰ। ਤਿਹ ਦੇਖਿ ਮੁਹੰਮਦ ਖਾਨ ਧੀਰ। ਲੇ ਸੰਗ ਸਹੱਸ੍ਰੈ ਅੱਗੂ ਚਾਲਿ। ਤਜਾਰੀਤਿ[8] ਤੁਪਕ ਨਾਦਤਿ ਕਰਾਲ ॥ ੧੨ ॥ ਲਗਿ ਗਿਰਤਿ ਸੁਭਟ ਘਾਇਲ ਘੁਮੰਤਿ। ਕਰਿ ਮਾਰ ਮਾਰ ਊਪਰ ਪਰੰਤਿ। ਕੁਛ ਢਰਨੋ ਭਾਨੁ ਤਬਿ ਦਨੋਸ ਮੱਧ[9]। ਭਿਰ ਪਰੇ ਸੂਰ ਚਹਿੰ ਜੀਤ ਜੁੱਧ ॥ ੧੩ ॥ ਕੜਕੰਤਿ ਦੀਹ ਛੁਟਕੰਤਿ ਜ੍ਵਾਲ[10]। ਕਸਿ-ਯੰਤਿ[11] ਬਹੁਰ ਬਾਰੂਦ ਡਾਲਿ। ਛਣਕੰਤਿ ਲਗਤਿ ਗਜ ਫੇਰਿ ਫੇਰਿ।ਗੁਲ-ਕਾਂਨਿ ਠੋਕਿ ਰਿਪੁ ਹੇਰਿ ਹੇਰਿ ॥੧੪॥ ਧਰਿਯੰਤਿ ਸ਼ਿਸਤ[12] ਤੋਰਾ ਸੁ ਜੋਰਿ। ਧੁਖਿਯੰਤਿ ਪਲੀਤਾ ਠੌਰਿ ਠੌਰਿ।ਬਹੁ ਸ਼ਬਦ ਤੜਾ ਭੜ ਹੋਨਿ ਲਾਗਿ। ਛੁਟਿ ਗੁਲਕਾਂ ਜ੍ਵਾਲਾ ਜਾਗਿ ਜਾਗਿ ॥ ੧੫ ॥ ਬਛਿ ਉਠਨੋ ਧੂਮ ਲਿਯ ਗਗਨ ਛਾਇ। ਰਜ ਚਢੀ ਉਰਧ[13], ਰਵਿ ਨਹਿੰ ਦਿਖਾਇ। ਭਟ ਭਿਰੇ ਭੇਰਿ ਲਲ-ਕਾਰ ਬੋਲਿ। ਇਤ ਉਤ ਧਵਾਇ ਪਰਿ ਗਿਰਤਿ ਡੋਲਿ ॥ ੧੬ ॥ ਮਿਲਿ ਗਏ ਸੂਰ ਇਮ ਆਪ ਮਾਂਹਿ। ਦੈ ਨਦੀ ਬਹਤਿ ਇਕ ਥਾਨ ਜਾਂਹਿ। ਤੁਰਕਾਨ ਸੈਨ ਉਮਡੀ ਬਿਸਾਲ। ਗੁਲਕਾਂਨ ਮਾਰਿ ਗੇਰੇ ਉਤਾਲ॥੧੭॥ਜੱਟੂ ਪ੍ਰਦੀਛ ਕੋ ਘੇਰਿ ਲੀਨਿ। ਤੁਰੰਗਨਿ ਧਵਾਇ ਆਗੇ ਸੁ ਕੀਨਿ। ਵਧਿ ਗਏ ਬਹੁਤ ਕਰਿ ਮਾਰਿ ਮਾਰਿ।ਹੁਇ ਨਿਕਟਿ ਜਾਇ ਤੁਪਕਨਿ ਪ੍ਰਹਾਰ ॥ ੧੮ ॥ ਤਬਿ ਕਹਨੋ ਮੁਹੰਮਦਖਾਨ ਦੇਖਿ[14]ਇਨ ਲੇਹੁ ਪ੍ਰਿਥਕ ਕਰਿ ਜੇ ਅਸ਼ੇਖਭਟ ਅੱਗੂ

[1]ਮੋਢੇ (ਉਤੇ)। [2]ਸਵਾ ਪੰਜ ਸੌ ਦੇ। [3]ਤਲਵਾਰ ਦਾ ਜੁੱਧ ਕਰਨ (ਵੇਲੇ ਜੋ ਢਾਲ ਕਿ ਖੱਬੇ ਹੱਥ ਧਾਰਨ ਕਰੀਦੀ ਹੈ ਤੇ ਪੈਰਾਂ ਨਾਲ ਉਛਲਕੇ ਜਿਸ ਉਤੇ ਸ਼ੱਤ੍ਰੂ (ਦਾ ਵਾਰ) ਸਹਾਰੀਦਾ ਹੈ। [4](ਤਲਵਾਰ ਯਾ) ਖੰਡਾ ਚੌੜਾ ਤਿੱਖੀ ਧਾਰ ਵਾਲਾ [5]ਘੋੜੇ ਦੀ ਵਾਗ। [6]ਜੋਬਨ, ਤ੍ਰੈਮਲ। [7]ਚਲਾਉਂਦੇ ਹਨ। [8]ਦੁਪਹਿਰ ਤੋਂ (ਪਿਛੋਂ) ਤਦੋਂ ਕੁਝ ਸੂਰਜ ਚਲ ਗਿਆ। [9]ਛਾਯ ਬੰਦੂਕ। [10]ਭਰਦੇ ਹਨ। [11]ਸੇਧ ਦੇਨ੍ਹੇ ਹਨ। [12]ਉੱਪਰ ਨੂੰ।

ਰੋਕ ਬਹੁ ਸਾਵਧਾਨ। ਇਕ ਬਾਰ ਪਰਹੁ ਸਭਿ ਕਰਹੁ ਹਾਨਿ'॥੧੯॥ ਸੁਨਿ ਸੈਨਪਤੀ ਕੇ ਬਾਕ ਬੀਰਾ ਫਿਰਿ ਗਏ ਅੱਗੂ ਲਿਯ ਘੇਰ ਧੀਰਾ ਜੱਟੂ ਨ ਤ੍ਰਾਸ ਚਿਤ ਤਨਕ ਕੀਨਿ। ਲਲਕਾਰ ਸੁਭਟ ਗਨ ਧੀਰ ਦੀਨਿ॥ ੨੦॥ ਇਕ ਬਾਰ ਮਾਰਿ ਗੁਲਕਾਂ ਗਿਰਾਇ। ਭਟ ਪਰੇ ਉਥਲ ਲਗਿ ਮਰਤਿ ਘਾਇ। ਕਿਸਹੂੰਨਿ ਸੀਸ ਫੁਟਸੋ ਮਰੰਤਿ। ਕਿਸ ਕੇਰਿ ਬਦਨ ਗੁਲਕਾ ਫੁਰੰਤਿ[1]॥ ੨੧॥ ਕਿਸ ਰਿਦਾ ਬਿਦੀਰਨਿ[2] ਪਰਤਿ ਭੂਮ। ਕਿਸਿ ਉਦਰ ਲਗੀ ਘਾਇਲ ਸੁ ਘੂਮਿ। ਕਿਸ ਬਾਂਹ ਟੂਟਿ, ਕਿਸ ਟਾਂਗ ਟੂਟਿ ਬਹੁ ਤੁਪਕ ਛੋਰਿ ਦਲ ਅਧਿਕ ਜੁਟਿ॥ ੨੨॥ ਬਹੁ ਗਿਰੇ ਸਿੱਖਨ ਤੁਰਕਾਂਨ ਸੰਗਿ। ਕਿਤ ਮਰੇ ਪਰੇ ਦੀਰਘ ਤੁਰੰਗ। ਕਿਤਹੂੰ ਭਜੰਤਿ ਛੁਛੇ ਪਲਾਂਣ[3]। ਕਿਤ ਘਾਇ ਸਹਤ ਦਰੜੇ ਕਿਕਾਂਣ[4]॥੨੩॥ ਜੱਟੂ ਸੁ ਘਿਰੀਤ ਬਡ ਕੀਨ ਜੁੱਧ। ਗਨ ਤੁਰਕ ਮਾਰਿ ਮਾਰਤਿ ਸੁ ਕ੍ਰੱਧਾਪਿਖਿ ਜਥੇਦਾਰ ਕੱਲਜਾਨ ਨਾਮ। ਸੋ ਭਯੋ ਅੱਗੂ ਬਡਿ ਜੰਗ ਧਾਮ॥ ੨੪॥ ਤੁਪਕੰ ਤੜਾਕ ਬਹੁ ਛੋਰਿ ਛੋਰਿ। ਹਤਿ ਕਰੇ ਤੁਰਕ ਤਨ ਫੋਰਿ ਫੋਰਿ ਜੋ ਹੁਤੇ ਅੱਗੂ ਕੁਛ ਮਾਰਿ ਦੀਨਿ। ਕੁਛ ਚਲੇ ਭਾਜਿ ਉਰ ਤ੍ਰਾਸ ਲੀਨਿ॥ ੨੫॥ ਕਰਿ ਹਲਾਹੁਲ ਰੋਕੇ ਪ੍ਰਚੰਡ। ਫਿਰ ਹਟੇਂ ਬੀਰ ਫੇਰੈਤਿ ਤੁੰਡ[5]। ਤੁਰਕਾਨ ਸੈਨ ਸਭਿ ਮੋਰਿ ਦੀਨਿ। ਰਿਸਿ ਪਰੇ ਸੁਭਟ ਰਣ ਅਧਿਕ ਕੀਨਿ॥ ੨੬॥ ਸ੍ਰੈਯਾ॥ ਬੈਰਮ ਖਾਂ ਮਨ ਕੋਪ ਭਯੋ, 'ਲਘੁ ਬਾਹਿਨੀ ਤੇ[6] ਕਿਮ ਤ੍ਰਾਸ ਕੋ ਧਾਰੇ ?। ਜੰਗ ਨਿਸੰਗ ਕਰੋ ਹਟਿ ਕੈ ਇਕ ਬਾਰ ਤੁਫੰਗਨਿ ਛੋਰਹੁ ਸਾਰੇ'। ਦੌਰ ਪਰੇ ਗੁਰੁ ਸੈਨ ਕੇ ਊਪਰ ਯੌਂ ਗੁਲਕਾਂ ਬਰਖੀ ਤਿਸ ਬਾਰੇ। ਚੋਤ ਮੈਂ ਬਾਰਦ ਘੋਰ ਕੈ ਧਾਇਹੁ[7] ਬੇਗਕਰੇ ਕਰਕਾ ਗਨ ਡਾਰੇ॥ ੨੭॥ ਬੈਰਮ ਖਾਨ ਪਰਸੋ ਜਬਿ ਆਇਕੈ ਸ਼੍ਰੀ ਗੁਰੁ ਕੇ ਭਟ ਕ੍ਰੋਧਤਿ ਭਾਰੋਨੇਰ ਕਰਸੋ ਗਹਿ ਤੋਮਰ ਤੀਰਨਿ ਮਾਰਤਿ ਬੋਲਨਿ ਕੇ ਲਲਕਾਰੇ[8]। ਜੋ ਤੁਰਕਾਨਿ ਕੀ ਸੈਨ ਵਧੀ ਬਧ ਕੀਨਿ ਸਭੀ ਹਯ ਤੇ ਧਰ ਡਾਰੇ[9]। ਯੌਂ ਉਥਲੇ ਰਣਬੀਰ ਗਿਰੇ ਜਿਮ ਗਾਜ ਤੇ[10] ਦੀਹ ਸਮੂਹ ਮੁਨਾਰੇ ॥੨੮॥ ਟੂਟਿ ਕੈ ਜੁਟਿ ਤੁਫੰਗਨਿ ਛੂਟਤਿ ਫੇਰ ਅਰੇ ਕਰਵਾਰ ਨਿਕਾਰੇ[11]।

---

[1]ਗੋਲੀ ਫੋੜਦੀ ਹੈ। [2]ਵਿੰਨ੍ਹਿਆਂ ਜਾਂਦੇ। [3]ਸੱਖਣੀਆਂ ਕਾਠੀਆਂ ਵਾਲੇ। [4]ਘੋੜਿਆਂ ਨੇ। [5]ਮੁਖ। [6]ਥੋੜੀ ਫੌਜ (ਕੋਲੋਂ)। [7]ਬੱਦਲ ਗਰਜਕੇ ਧਾ ਕੇ ਆਏ। [8]ਏਲਕੇ ਲਲਕਾਰੇ ਮਾਰਦੇ ਹਨ। [9]ਧਰਤੀ ਤੇ ਸੁੱਟ ਲਏ। [10]ਜਿਵੇਂ ਬਿਜਲੀ ਨਾਲ। [11](ਘੋੜਿਆਂ ਤੋਂ ਹੇਠਾਂ ਡਿਗ ਪੈਣ ਕਰਕੇ ਵੇਗੀ ਦੇ) ਜੱਟ ਟੁੱਟ ਗਏ ਤੇ ਬੰਦੂਕਾਂ ਛੁੱਟ ਗਈਆਂ ਫੇਰ ਤਲਵਾਰਾਂ ਧੂਹਕੇ ਅਡੋਡੇ ਅੜ ਖਲੋਤੇ।

ਬਿੰਦ ਮਨੋ ਚਪਲਾ[1] ਚਮਕੈਂ ਲਿਪ ਸ਼ੋਣਤ[2] ਸੋਂ ਰੰਗ ਲਾਲ ਉਘਾਰੇ। ਮੋਢਨਿ ਤੇ ਕਟਿ ਬਾਹੁਨਿ ਕੋ ਤਜਿ ਬਾਹਨਿ ਭੂਮਿ ਪਰੇਤਿ ਜੁਝਾਰੇ[3]। ਗ੍ਰੀਵ ਕਟੀ ਕਿਸ, ਜਾਂਘ ਕਟੀ ਕਿਸ, ਛਾਤੀ ਫਟੀ ਗਿਰ 'ਹਾਇ' ਉਚਾਰੈਂ ॥ ੨੯॥ ਲੋਥ ਪੈ ਲੋਥ ਗਈ ਗਿਰ ਕੈ ਬਹੁ ਸ਼ੋਣਤ ਕੋ ਛੁਟਿ ਚਾਲ ਪਨਾਰੇ[4]। ਬੋਲਤਿ ਘਾਵ ਭਕਾਭਕ, ਬਿੰਦ ਗਿਰੇ ਹੁਇ ਘਾਇਲ, ਜਾਤਿ ਪੁਕਾਰੇ। ਹਾਥਨਿ ਮੈਂ ਤਰਵਾਰ ਗਹੀ ਨਿਕਸੋਤਨ ਪ੍ਰਾਨ,ਪੈ ਨਾਹਨਿ ਡਾਰੇ[5]।ਬਾਯਸ, ਗੀਧ, ਗੁਮਾਧ[6] ਮਹਾਂ, ਬਡਿ ਕੰਕ[7] ਅਘਾਤਿ ਹੈਂ ਮਾਸ ਅਹਾਰੇ ॥ ੩੦ ॥ ਦੋਹਰਾ ॥ ਇਤ ਗੁਰੁ ਕੋ ਬਡਿ ਸੂਰਮਾ ਜੱਟੂ ਅਰਨੋ ਹੰਕਾਰ। ਖਾਂਨ ਮੁਹੰਮਦ ਤੁਰਕ ਕੋ ਦੋਨਹੁੰ ਭਿਰੇ ਜੁਝਾਰ ॥ ੩੧ ॥ ਨਰਾਜ ਛੰਦ ॥ ਤਬੈ ਸੁ ਕੋਪ ਸਿੱਖ ਹ੍ਵੈ ਕਰੇ ਕ੍ਰਿਪਾਨ ਨੰਗਿਯਾਂ। ਪ੍ਰਹਾਰ ਬਾਰ ਬਾਰ ਹੀ ਸੁਰੰਗ ਰੰਗ ਚੰਗਿਯਾਂ। ਕੜਾਕੜੀ ਮਚਾਇਕੈ ਨਚਾਇ ਕਾਲ ਜੀਹ ਸੀ[8]। ਉਭਾਰ ਮਾਰਿ ਮਾਰਿ ਕੈ ਪੁਕਾਰ ਗਾਜ ਸੀਹ ਸੀ[9] ॥ ੩੨ ॥ ਸਧੀਰ ਬੀਰ ਬੀਰ ਕੈ ਸਰੀਰ ਕਾਟਿ ਡਾਰਿਤੇ। ਅਭੀਰ ਪੀਰ ਨਾ ਗਿਨੈ[10] ਸਮੂਹ ਸ਼ੱਤ੍ਰੁ ਮਾਰਤੇ।ਘਮੰਡ[11] ਜੰਗਕੋ ਪਰਯੋ ਪ੍ਰਚੰਡ[11] ਸੂਰਮਾਨਿ ਤੇ[12]। ਗਿਰੰਤਿ ਖੰਡ ਖੰਡ ਹ੍ਵੈ, ਨ ਪੰਡ ਤੁੰਡ ਠਾਨਿਤੇ[13]॥੩੩॥ ਪਾਧੜੀ ਛੰਦ॥ ਤਬਿ ਅਰਨੋ ਮੁਹੰਮਦਖਾਨ ਆਨਿ। ਜੱਟੂ ਸੁ ਬੀਰ ਜਹਿਂ ਜੁੱਧ ਠਾਨਿ। ਬਰਖੰਤਿ ਬਹੁਤ ਗੁਲਕਾਂ ਲਰੰਤਿ। ਪਟ ਭਰੇ ਸ਼ੋਣ ਸੂਰਾ ਪਰੰਤਿ[14] ॥ ੩੪ ॥ ਰਿਸਿ ਭਰਯੋ ਮੁਹੰਮਦਖਾਨਿ ਭਾਖਿ। 'ਨਹਿ ਭਾਗਿ, ਖਰੋ ਰਹੁ ਜੀਤ ਕਾਂਖਿ[15] !। ਮਮ ਹਾਥ ਕੋਰ ਇਕ ਤੀਰ ਦੇਖਿ। ਨਹਿ ਜਿਯਤਿ ਜਾਨਿ ਦੈ ਹੌਂ ਵਿਸ਼ੇਖ' ॥ ੩੫ ॥ ਸੁਨਿ ਜਟੂ ਬਾਕ ਤਿਸ ਨਹਿਂ ਸਹਾਰ। ਲਲਕਾਰ ਪਰਯੋ ਇਕ ਬਿਰ ਪੁਕਾਰ। ਕਰਿ ਤਮਾਰ ਤੁਪਕ ਤਿਹ ਤਾਕ ਲੱਛ[16]। ਗੁਲਕਾਂ ਚਲੀ ਨਿਜ ਦੇਹਿ ਰੱਛ[17] ॥੩੬॥ ਤਤਕਾਲ

[1]ਬਿਜਲੀਆਂ। [2]ਲਹੂ। [3]ਮੋਢਿਆਂ ਤੋਂ ਬਾਹਾਂ ਕਟੀਆਂ ਜਾਕੇ (ਤਲਵਾਰ ਦਾ) ਵਾਹੁਣਾ ਛੁਟਦਾ ਜਾਕੇ ਸੂਰਮੇਂ ਪ੍ਰਿਥਵੀ ਤੇ (ਡਿੱਗ) ਰਹੇ ਹਨ। [4]ਪਰਨਾਲੇ। [5]ਪਰ (ਹੱਥੋਂ ਤਲਵਾਰਾਂ) ਨਹੀਂ ਸੁੱਟੀਆਂ। [6]ਗਿਦੜ। [7]ਚਿਟੀਆਂ ਚੀਲਾਂ, ਗਿਰਝਾਂ ਦੀ ਕਿਸਮ। [8]ਕਾਲ ਦੀ ਜੀਭ ਵਰਗੀ (ਤਲਵਾਰ ਨੂੰ)। [9](ਤਲਵਾਰ) ਉਭਾਰ ਕੇ 'ਮਾਰੋ ਮਾਰ' ਦੀ ਪੁਕਾਰ (ਸੋਊਂ ਪਾਉਂਦੇ ਹਨ ਕਿ) ਮਾਨੋਂ ਸ਼ੇਰ ਗੱਜਦਾ ਹੈ। [ਗਾਜ ਸ਼ੀਂਹ ਸੀ] (ਅ) ਬਿਜਲੀ ਵਾਂਙੂ ਹਸਦੀ (=ਚਮਕਦੀ) ਤਲਵਾਰ ਉਭਾਰ ਕੇ 'ਮਾਰੋ ਮਾਰ' ਪੁਕਾਰਦੇ ਹਨ। [10]ਸੂਰਮੇਂ ਪੀੜਾ ਨਹੀਂ ਗਿਣਦੇ। [11]ਪ੍ਰਚੰਡ ਘਮਸਾਨ। [12]ਸੂਰਮਿਆਂ ਤੋਂ। [13]ਪੀਲਾ ਮੂੰਹ ਨਹੀਂ ਕਰਦੇ। [14]ਢੱਠੇ ਹਨ। [15]ਹੇ ਜਿੱਤ ਦੀ ਇੱਛਾ ਵਾਲਿਆ! [16]ਨਿਸ਼ਾਨਾਂ। [17]ਉਸ (ਜੱਟੂ ਨੇ) ਆਪਣੀ ਦੇਹ ਦਾ ਬਚਾਉ ਕਰਕੇ ਗੋਲੀ ਚਲਾਈ।

ਤੁਰੰਗਮ ਮਾਰਿ ਲੀਨਿ। ਸਰ ਚਾਂਪ ਤੇ ਸੁ ਚਲਿਬੋ ਨ ਦੀਨਿ[1]। ਧਟ[2] ਖਰੋ ਭਯੋ ਨਿਜ ਕੋ ਸੰਭਾਰਿ। ਧਨੁ ਖੈਂਚਿ ਬਾਨ ਭਰਿ ਕਰਿ ਪ੍ਰਹਾਰ॥੩੭॥ਛੁਟਿ ਗਯੋ ਸਰਪ ਸਮ ਜਾਇ ਲਾਗ। ਜੱਟੂ ਭੁਜਾਨ ਕੇ ਬੀਚਿ ਖਾਗ[3]।ਬਿਧ ਗਯੋ ਪਾਰਿ[4], ਗੁਰੁ ਰਾਖਿ ਲੀਨਿ। ਪੁਨ ਅਪਰ ਤੀਰ ਮਾਰਨੋ ਪ੍ਰਬੀਨ ॥ ੩੮ ॥ ਤਿਹ ਸੰਗ ਤੁਰੰਗਮ ਦੀਨਿ ਗੋਰਿ। ਜੱਟੂ ਸੁ ਤਮਾਰਿ ਭਾ ਠਾਂਢਿ ਫੋਗਾਕਰਿ ਤੁਪਕ ਤਮਾਰ ਤਾਕੀ ਸੁ ਬੀਰ। ਧਨੁ ਖੈਂਚਿ ਮੁਹੰਮਦ ਤਾਕ ਤੀਰ ॥੩੯॥ ਛੁਟਿ ਪਰੇ ਦੁਹਨਿ ਤੇ ਏਕ ਬਾਰ। ਇਤਿ ਗੁਲਕਾਂ ਉਤ ਤੇ ਸਰ[5]ਪ੍ਰਹਾਰ। ਦੋਨਹੁੰ ਸੁ ਬੀਰ ਕੇ ਵਾਰ ਦੋਇ। ਲਗਿ ਦੁਹਨਿ ਅੰਗਿ ਉਰ ਥਿਧਤਿ ਸੋਇ ॥ ੪੦ ॥ ਜੱਟੂ ਕਿ ਰਿਦੇ ਲਗਿ ਤੀਰ ਪਾਰਿ। ਗਿਰ ਪਰਜੋ ਭੂਮਿ ਧੈ ਕੈ ਭਵਾਰਿ[6]। ਉਤ ਲਗੀ ਜਾਇ ਗੁਲਕਾਂ ਪ੍ਰਚੰਡ। ਫਟਿ ਗਯੋ ਤੁੰਡ ਭਟ ਪਿਖਤਿ ਝੁੰਡ॥੪੧॥ ਦੋਨਹੁੰ ਸੁ ਬੀਰ ਜੁਝੇ ਜੁਝਾਰ।ਦਲ ਦੁਹਨਿ ਦਿਸ਼ਨਿ ਤੇ ਭਟ ਨਿਹਾਰਿ। ਅਰਿਰਾਇ ਪਰੇ ਊਪਰ ਸੁ ਧਾਇ। ਇਕ ਬਾਰ ਖੈਂਚਿ ਕਰਵਾਰ, ਘਾਇ[7] ॥ ੪੨ ॥ ਲਰਿ ਮਰਤਿ ਤੁਰਤਿ ਨਹਿ ਅਟਕ ਹੋਤਿ। ਤਰਵਾਰ ਕਿ ਤੋਮਰ ਗਹਿ ਉਦੋਤਿ। ਵਾਰਨਿ ਪ੍ਰਹਾਰ ਨਹਿੰ ਦੇਰਿ ਲਾਇ। ਰਿਸ ਭਰੇ ਅਰੇ ਹੀ ਕਟਤਿ ਥਾਇੰ ॥ ੪੩ ॥ ਦਲ ਮਰਨੋ ਕਿਤਿਕ ਲੋਥਨ ਬਿਥਾਰਿ। ਪਰਿ ਰਹੇ ਬੀਰ ਬੰਕੇ ਜੁਝਾਰ। ਇਕ ਬਾਰਿ ਮਾਰਿ ਸਿੱਖਨਿ ਸੁ ਕੀਨਿ। ਨਹਿੰ ਤੁਰਕ ਅਰੇ ਬਡ ਤ੍ਰਾਸ ਲੀਨਿ ॥ ੪੪ ॥ ਗੁਰੁ ਬੀਰ ਏਕ, ਦਸ ਸ਼ੱਤ੍ਰੁ ਸੰਗਿ।ਠਹਿਰੈਂ ਨ ਅੱਗੁ ਭਾ ਭੀਮ ਜੰਗ।ਬਹੁ ਕਰੀ ਮਾਰ ਕੱਲਮਾਨ ਬੀਰ । ਤੋਮਰ ਤੁਫੰਗ ਤਰਵਾਰ ਤੀਰ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪਸ਼ਚਮਿ ਰਾਸੇ 'ਜੱਟੂ ਅਰੁ ਮਹੰਮਦ ਖਾਨ ਬੱਧ' ਪ੍ਰਸੰਗ ਬਰਨਨੇ ਨਾਮ ਦ੍ਵਿਤੀਯਸ਼ੀ ਅੰਸੂ ॥ ੩੭ ॥

੩੮. [ਬੈਰਮਖਾਨ, ਅਬਦੁਲਖਾਨ ਬੱਧ]।

ਦੋਹਰਾ ॥ ਤੁਰਕ ਤ੍ਰਾਸ ਧਰਿ ਜਬਿ ਭਜੇ ਦੇਖੇ ਅਬਦੁਲਖਾਨ । ਬਡੋ ਕ੍ਰੋਧ ਕਰਿ ਤਪ ਗਯੋ ਬੋਲਜੋ ਦੁਸ਼ਟ ਮਹਾਨ ॥੧॥ ਸ੍ਰੈਯਾ ॥ ਬੈਰਮਖਾਨ ਕੋ ਤੀਰ ਬੁਲਾਇ ਕੈ ਕੋਪ ਕੋ ਧਾਰਿ ਕਹਜੋ ਸਮੁਦਾਈ[8]। 'ਕਜੋਂ ਨ ਥਿਰੋ ? ਸੰਗ੍ਰਾਮ ਪਰਜੋ ਅਬਿ ਭਾਜਿ ਕੈ ਜਾਹੁਗੇ ਕੌਨ ਸੋ ਥਾਈਂ ? । ਕਜਾ ਤੁਮ ਲਾਜ

[1](ਮੁਹੰਮਦ ਖਾਨ ਦਾ) ਤੀਰ ਧਨੁਖ ਤੋਂ ਚੱਲਣ ਹੀ ਨਹੀਂ ਦਿੱਤਾ। [2]ਧਰਤੀ ਤੇ । [3]ਚੁਭ ਗਿਆ। [ਹਿੰਦੀ, ਖਾਗਨਾ, ਚੁਭਣਾ, ਗੱਡ ਜਾਣਾ]। [4]ਵਿੰਨ੍ਹ ਕੇ ਪਾਰ ਹੋ ਗਿਆ । [5]ਤੀਰ । [6]ਫ਼ਕਾਲੀ ਖਾਕੇ । [7]ਜ਼ਖਮੀ ਕੀਤੇ । [8]ਸਾਰੀ ਫਾਰਜ਼ ।

ਪੈ ਗਾਜ ਪਰੀ[1], ਬਹੁ ਬੋਲਤਿ ਥੇ ਮਿਲਿ ਕੈ ਅਗੁਵਾਈ[2]।–ਕੌਨ ਅਰੈ ਹਮ ਸੰਗਿ ਮਹਾਂ ਭਟ–, ਥੋਰੇ ਈ ਸਿੱਖਨਿ ਦੀਨੋ ਪਲਾਈ[3] ॥ ੨ ॥ ਤੂਰਨ ਤੂੰ ਰਨ ਕੋ ਕਰਿ ਜਾਹੁ ਸਭੈ ਭਟ ਰੋਕਹੁ ਦੈ ਲਲਕਾਰਾ[4] । ਬੈਰਮਖਾਨ ਸੁਨੈ ਬਚ ਬਾਨ ਸੋ, ਕ੍ਰੋਧ ਭਯੋ ਨਹਿੰ ਜਾਇ ਸਹਾਰਾ।ਲੈ ਦਲ ਕੋ ਉਮਡ੍ਯੋ ਇਕ ਵਾਰ ਹੀ, ਪੀਸਤਿ ਦਾਂਤਨਿ ਕੋ ਬਲ ਧਾਰਾ। ਆਇ ਪਰਯੋ ਗਨ ਸਿੱਖਨਿ ਪੈ ਥਿਰ ਹੋਤਿ ਭਏ ਬਡ ਬੀਰ ਜੁਝਾਰਾ[5] ॥ ੩ ॥ ਮਾਰ ਤੁਫੰਗਨਿ ਮਾਚੀ ਘਨੀ,ਨ ਅਰੇ ਸਿਖ,ਬੈਰਮਖਾਨ ਭਜਾਏ। ਤੋਮਰ ਤੀਰਨਿ ਸੋਂ ਗੁਲਕਾਨਿ ਕਰੀ ਬਰਖਾ ਇਕਸਾਰ ਧਵਾਏ[6]। ਦੋਨਹੁੰ ਕੀ ਦਿਸ਼ਿ ਤੇ ਮਰਿ ਕੈ ਭਟ ਹੂਰ ਬਿਮਾਨ ਚਢੇ ਮੁਦ ਪਾਏ। ਦੇਹਿ ਤਜੀ ਸਭਿ ਪਾਪਨਿ ਕੋ ਜੁਤਿ ਪੁੰਨ ਸਰੀਰ ਕੋ ਧਾਰਿ ਸਿਧਾਏ[7] ॥ ੪ ॥ ਸ਼੍ਰੀ ਹਰਿਗੋਵਿੰਦ ਬੀਰ ਬਹਾਦੁਰ ਆਦਰ ਤੇ ਮਥੁਰਾ[8] ਢਿਗ ਹੇਰਾ। 'ਜਾਹੁ ਬਲੀ ! ਇਹ ਖਾਂਨ ਜੁ ਆਵਤਿ ਮਾਰਤਿ ਹੈ ਉਰ ਕ੍ਰੋਧ ਘਨੇਰਾ। ਰੋਕਹੁ ਅੱਗੂ, ਹਤੋ ਕਰਿ ਜੰਗ, ਕਹਾਵਤਿ ਹੈ ਇਹ ਬੀਰ ਬਡੇਰਾ। ਮਾਰੇ ਘਨੇ ਭਟ,ਨਾ ਅਟਕਯੋ ਕਿਤ, ਕਾਟਤਿ ਹਾਥ ਗਹੀ ਸ਼ਮਸ਼ੇਰਾ[9] ॥ ੫ ॥ ਸਾਦਰ ਸ਼੍ਰੀ ਗੁਰ ਤੇ ਸੁਨਿ ਕੈ ਮਥੁਰਾ ਮਨ ਆਨੰਦ ਕੋ ਉਪਜਾਏ। 'ਆਪ ਸਹਾਇ ਕਰੋ ਪ੍ਰਭੁ ਪੂਰਨ ਮਾਰਤਿ ਹੌਂ ਇਸ ਕੋ ਉਥਲਾਏ। ਕਨਾ ਇਹ ਗੀਦੀ ਗਵਾਰ ਅਹੈ ਗਨ ਕਾਲ ਕੇ ਪੂਰੇ ਚਲੇ ਇਤ ਆਏ। ਰਾਵਰ ਕੇ ਬਲ ਦੀਹ ਪ੍ਰਤਾਪ ਤੇ ਸ਼ਾਹਜਹਾਂ ਕੋ ਗਹੈਂ ਹਮ ਜਾਏ' ॥੬॥ ਯੌਂ ਕਹਿ ਕੈ ਗੁਰੁ ਆਇਸੁ ਲੈ, ਕਰਿ ਬੈਦਨ ਕੋ, ਹਯ ਤੇਜ ਕਰਯੋ। ਚਾਰ ਸੈ ਸੂਰ ਚਲੇ ਜਿਹ ਸੰਗ ਸੁ ਮਾਰਿ ਹੀ ਮਾਰ ਕੋ ਸ਼ੋਰ ਪਰਯੋ। ਦੀਹ ਦਮਾਮਨਿ ਚੋਬ ਲਗੇ ਸੁਨਿ ਬੀਰਨਿ ਕੈ ਉਰ ਮੋਦ ਭਰਯੋ। ਤੋਜ਼ ਤੁਰੰਗ ਸੰਭਾਰਿ ਤੁਫੰਗਨਿ ਜੰਗ ਰਚਯੋ ਉਤਸਾਹੁ ਧਰਯੋ ॥ ੭ ॥ ਬੈਰਮਖਾਨ ਹੁਤੋ ਜਿਸ ਥਾਂਨ ਕਰੈ ਭਟ ਹਾਨ,ਗਯੋ ਤਹਿੰ ਧਾਏ।ਯੌਂ ਲਲਕਾਰਿ ਪਰਯੋ ਤੁਰਕਾਨ ਮੈਂ,ਸ਼ੇਰ ਪਰੈ ਮ੍ਰਿਗ ਬ੍ਰਿੰਦ ਮੈਂ ਜਾਏ।ਮਾਰਿ ਕਰੀ ਬਰਖਾ ਗੁਲਕਾਨਿ ਕੀ ਜਸੋਂ ਘਨ ਊਨਵ[9] ਕੈ ਬਰਖਾਏ। ਸੂਰ ਦੜਾਦੜ ਭੂਮਿ ਪਰੈਂ ਬਨ ਮੈਂ ਤਰੁ ਖਾਤੀ[10] ਜਸੋਂ ਕਾਟ ਗਿਰਾਏ ॥੮॥ ਲੋਹ ਮਚਯੋ ਦੁਹੂੰ ਓਰਨਿ ਤੇ ਜਨੁ

[1]ਕੀ ਤੇਰੀ ਲੱਜਾ ਤੇ ਬਿਜਲੀ ਪੈ ਗਈ ਹੈ ? [2]ਅੱਗੇ ਤਾਂ ਤੁਸੀਂ ਮਿਲਕੇ ਵਧ ਵਧ ਕੇ ਬੋਲਦੇ ਸੀ। [3]ਥੋੜੇ ਸਿੱਖਾਂ ਨੇ ਹੀ (ਤੁਹਾਨੂੰ) ਨਠਾ ਦਿੱਤਾ। [4]ਜੰਗਜੂ ਸੂਰਮੇ। [5]ਸੂਰਮਿਆਂ ਨੂੰ ਭਜਾ ਦਿੱਤਾ। [6]ਪਾਪਾਂ ਵਾਲੀ ਦੇਹ ਤਯਾਗਕੇ ਪੁੰਨੀ ਸਰੀਰ ਧਾਰਕੇ ਗਏ (ਭਾਵ ਦੇਵਤਾ ਰੂਪ ਹੋਕੇ)। [7]ਸੂਰਮੇ ਦਾ ਨਾਮ। [8]ਹੱਥ ਵਿਚ ਤਲਵਾਰ ਫੜਕੇ ਕੱਟੀ ਜਾਂਦਾ ਹੈ। [9]ਉਰਜ਼ਕੇ। [10]ਤਰਖਾਨ।

ਓਰਨਿ ਤੇ ਕ੍ਰਿਸ਼ਨ ਪਾਕ[1] ਗਿਰੀ। 'ਹਾਇ' ਉਚਾਰਤਿ ਘਾਇਲ ਆਰਤ[2], ਬੀਰ ਬੰਗਾਰਤਿ ਧੀਰ ਧਰੀ। ਆਪਸ ਮੈਂ ਓਰਝੇ ਇਕ ਬਾਰ ਹੀ ਮਾਰਿ ਕ੍ਰਿਪਾਨਨਿ ਦੀਹ ਕਰੀ। ਸ਼ੋਣਤਿ ਭੂਮਿ ਰੰਗੀਨ ਭਈ ਗਨ ਲੋਥਨਿ ਪੈ ਗਨ ਲੋਥ ਪਰੀ॥੯॥ਬੀਰ ਟਿਕੇ ਨ ਕਟੇ ਰਨ ਖੇਤ ਮੈਂ, ਓਜ ਤੇ ਨਾਂਹਿ ਮਿਟੇ ਲਰਿ ਕੈ। ਹੋਤਿ ਭਏ ਪਟ ਲਾਲ ਸਮੂਹਨਿ ਚਾਚਰ[3] ਖੇਲਤਿ ਜਨੋਂ ਢਿਰਿਕੈ।ਕਾਸ਼ਟ ਪ੍ਰਿਸ਼ਟਨਿ ਕੋ[4] ਬਡ ਨਾਦ ਭਯੋ ਤਿਸ ਕਾਲ ਰਹੈ ਅਰਿਕੈ। ਕੋ ਨ ਮਿਟਯੋ ਦੁਹੂੰ ਓਰਨਿ ਤੇ ਚਪਿ[5] ਆਪਸ ਬੀਚਿ ਗਿਰੇ ਮਰਿਕੈ ॥ ੧੦ ॥ ਮਾਰ ਮਚੀ, ਕਹਿ 'ਮਾਰਿ ਹੀ ਮਾਰਿ' ਸੁ ਮਾਰ ਕਰੈ ਹਥਿਯਾਰਨਿ ਸੈਗਾ। ਭੀਮ ਭਯੋ ਰਣ ਖੇਤ ਮਹਾਂ ਪਿਖਿ ਕਾਇਰ ਕੋ ਉਰ ਹੋਤਿ ਅਤੈਗਾ[6]। ਸੂਰਨਿ ਕੋ ਮੁਖ ਲਾਲੀ ਚਢੀ ਰਿਪੁ ਮਾਰਤਿ ਹੈਂ ਬਿਚ ਜੰਗ ਨਿਸੈਗਾ। ਸੀਸ ਕਟੇ ਗਨ, ਬਾਹੁ[7] ਕਟੇ ਗਨ, ਬਾਹ[8] ਕਟੇ ਗਿਰ ਗੇ ਬਿਨ ਅੰਗਾ ॥੧੧ ॥ ਰੋਕੀ ਅਗਾਰੀ ਜਬੈ ਮਥਰਾ ਭਬਿ ਬੈਰਮਖਾਨ ਤੁਫੰਗ ਚਲਾਏ। 'ਮਾਰਹੁ ਰੇ ਕਿਮ ਠਾਂਢਿ ਰਹੈ, ਭਟ ਥੋਰੇ ਅਹੈਂ ਕਿਸ ਨੇ ਅਟਕਾਏ ?'। ਲੈ ਕਰਿ ਸੈਗ ਸਹੱਸ੍ਰ ਸੂਰਮੇ ਆਇ ਪਰਯੋ ਹਥਿਆਰ ਉਠਾਏ। ਮਾਰਿ ਤੁਫੰਗਨਿ ਐਸੀ ਕਰੀ ਦਿਸ਼ਿ ਦੋਇਨ ਕੇ ਹਯ ਤੇ ਉਚਲਾਏ ॥ ੧੨ ॥ ਕੇਤਿਨ ਕੇਰਿ ਤੁਰੰਗ ਹਤੇ ਰਣਿ[9], ਕੇਤਿਕ ਬੀਰ ਮਰੇ ਹਯ ਛੋਰੇ। ਕੇਤਿਨਿ ਕੀ ਭੁਜ ਕਾਟਿ ਦਈ ਅਰਿ ਕੇਤਿਨਿ ਕੇ ਗੁਲਕਾਂ[10] ਉਰ ਫੋਰੇ। ਕੇਤਿਨਿ ਕੀ ਕਟਿ ਗ੍ਰੀਵ ਗਈ ਸੁ ਕਬੰਧ[11] ਉਠੇ ਪਿਖਿ ਦਾਰੁਨ ਦੌਰੇ। ਕੇਤਿਨਿ ਕੀ ਕਟਿ ਜੰਘ ਗਈ ਲੰਗਰੇ ਸੁ ਖਰੇ ਮੁਖ ਸ਼ੱਤ੍ਰੁਨਿ ਓਰੇ ॥ ੧੩ ॥ ਰੋਸ ਭਰਯੋ ਮਥੁਰਾ ਹਯ ਫੇਰਤਿ ਮਾਰਿ ਤੁਫੰਗਨਿ ਸ਼ੱਤ੍ਰੁ ਹਟਾਵੈ। ਦੁੰਦਭਿ ਦੀਹ ਬਜੈਂ ਦੁਹੂੰ ਓਰਨਿ ਤੀਰਨਿ ਤੋਮਰ ਤਾਕ ਚਲਾਵੈਂ।'ਮਾਰਹੁ ਮਾਰਿ' ਪੁਕਾਰਤਿ ਹੈਂ ਮੁਖ ਸ਼ੋਣ ਭਰੇ ਅਸਿ ਕੋ[12] ਚਮਕਾਵੈਂ। ਟੂਟ ਪਰੇ ਭਟ ਜੂਟ ਗਏ,ਅਟਕੈ ਨ ਮਿਟੈਂ, ਲਟਕੈ ਝਟਕਾਵੈਂ[13]॥੧੪॥ ਧੌਂ ਜਬਿ ਮਾਰਿ ਮਚੀ ਦੁਹੂੰ ਓਰ ਤੇ, ਬੀਰ ਗਿਰੇ

[1]ਪੱਕੀ ਖੇਤੀ। [2]ਦੁਖੀ ਜ਼ਖਮੀ 'ਹਾਇ ਹਾਇ' ਕਹਿੰਦੇ ਹਨ। [3]ਹੋਲੀ [ਸ਼ਬਦ:, ਚਰਚਰੀ=ਹੋਲੀ ਦਾ ਗੀਤ, ਤਮਾਸ਼ਾ, ਹੋਲਾ ਆਦਿ]। [4]ਬੰਦੂਕਾਂ ਦਾ। [5]ਖਿਝਕੇ। [6]ਡਰ। [7]ਬਾਹਾਂ। [8]ਘੋੜੇ [ਸ਼ਬਦ:, ਵਾਹ]। (ਅ) ਟੰਗਾਂ। [ਸ਼ਬਦ:, ਵਕ੍=ਲਈ ਫਿਰਨਾ]। [9]ਜੰਗ ਵਿਚ। [10]ਗੋਲੀਆਂ ਨੇ। [11]ਧੜ। [12]ਤਲਵਾਰਾਂ ਨੂੰ। [13]ਟੁੱਟ ਕੇ ਪਏ ਸੂਰਮੇ (ਤੇ ਆਪੋ ਵਿਚ) ਜੁੱਟ ਗਏ, (ਆਪੋ ਵਿਚ) ਅੜੇ ਹੋਏ ਪਿੱਛੇ ਨਹੀਂ ਹੁੰਦੇ, (ਆਪ) ਨਾਸ਼ ਹੁੰਦੇ ਹਨ ਤੇ ਦੇਰੀ ਨੂੰ ਝਟਕਾ ਸੁੱਟਦੇ ਹਨ। (ਅ) (ਤਲਵਾਰ) ਟੁੱਟ ਪਈ ਤੇ ਸੂਰਮੇ ਜੁੱਟ ਗਏ (ਹਥੋ ਹਥੀ ਤੇ) ਪਰਸਪਰ ਅੜੇ ਹਟਦੇ ਨਹੀਂ, ਚੰਬੜੇ ਹੋਏ ਝਟਕੇ ਮਾਰਦੇ ਹਨ।

ਮਰਿਕੈ ਸਮੁਦਾਈ। ਬੈਰਮਖਾਨ ਅਰੜੋ ਭਖਿ ਆਪ ਹੀ ਬੀਰ ਕਿਤੇਕ ਹੈਂ ਸੰਗ ਸਹਾਈ। ਖੈਂਚਿ ਲਈ ਕਰਵਾਰਨਿ ਮਜ਼ਾਨ ਤੇ ਮਾਰਤਿ ਬੇਗ ਅਰੈ[1] ਅਗੁਵਾਈ। ਆਵਤਿ ਗੋਰਤਿ ਸੁਰਨਿ ਕੋ, ਠਹਿਰੈ ਨਹਿ ਕੋ, ਅਸ ਮਾਰ ਮਚਾਈ ॥ ੧੫ ॥ ਤ੍ਰਿਭੰਗ ਛੰਦ ॥ ਬੈਰਮਖਾਨਾ । ਕੀਨਿ ਮਦਾਨਾ । ਖੈਂਚਿ ਕ੍ਰਿਪਾਨਾ । ਬੀਰਨਿ ਹਾਨਾ ॥ ੧੬ ॥ ਕੋ ਨ ਅਰੰਤਾ । ਮਾਰਿ ਗਿਰੰਤਾ । ਰੌਰ ਮਚੰਤਾ । ਜੋ ਬਲਿਵੰਤਾ ॥ ੧੭ ॥ ਘੋਰ ਨਚਾਵੈ । ਵਾਰ ਚਲਾਵੈ । ਘਾਇਨਿ ਘਾਵੈ[2] । ਹੈ ਉਬਲਾਵੈ ॥੧੮॥ ਜਾਨਤਿ ਬਿੱਦਜ਼ਾ। ਸ਼੍ਰੀ ਅਸਿ ਛਿੱਦਜ਼ਾ[3] । ਨਾ ਅਟਕੈਤਾ । ਸਿੱਖਨਿ ਹੈਤਾ ॥੧੯॥ ਸੂਰ[4] ਜੁ ਔਰੇ । ਆਵਤਿ ਦੌਰੇ । ਤੋਮਰ ਤੀਰੈ । ਬੇਧਿ[5] ਸਰੀਰੈ ॥੨੦॥ ਸਿੱਖਨਿ ਹੇਰਾ । ਬੀਰ ਬਡੇਰਾ । ਮਾਰਤਿ ਖੱਗੀ । ਧਾਵਤਿ ਅੱਗੀ ॥ ੨੧ ॥ ਦੀਹ ਹੰਕਾਰੀ[6] । ਆਇ ਅਗਾਰੀ । ਸੈਨ ਸੰਘਾਰੀ । ਹੈ ਬਲਿਕੁਾਰੀ ॥ ੨੨ ॥ ਹਰਿ ਬੋਲਮਨਾ ਛੰਦ ॥ ਪਿਖਿ ਕੈ ਮਬਰਾ । ਰਣ ਭੁਾ ਸੁਥਰਾ[7] । ਭਟ ਕਾਟਿ ਗਿਰੇ । ਗਨ ਦੇਹਿ[8] ਪਰੇ ॥ ੨੩ ॥ ਜਹਿ ਖਾਨ ਖਰੋ। ਤਹਿ ਆਨਿ ਅਰੋ। ਭਟ ਬ੍ਰਿੰਦ ਲਿਏ । ਤਹਿ ਠਾਂਢ ਕਿਏ ॥੨੪॥ ਅਗਨੀ ਉਗਲਾ । ਗੁਲਕਾਨਿ ਡਲਾ[9] । ਕਸਿ ਛੋਰਿ ਦਈ[10] । ਬਹੁ ਮਾਰਿ ਕਈ ॥ ੨੫ ॥ ਭਟ ਭੂਮਿ ਗਿਰੇ । ਹਯ ਛੂਛ ਫਿਰੇ । ਤੁਰਕਾਨਿ ਹਨੇ । ਭਜਿ ਪ੍ਰਾਨ ਘਨੇ ॥੨੬॥ ਦਿਸਿ ਦੈ ਰਿਸ ਕੈ । ਤੁਪਕਾਂ ਕਸਿ ਕੈ । ਸਮੁਦਾਇ ਛਟੈਂ।ਮੁਖ ਸੂਰ[11] ਜੁਟੈਂ ॥ ੨੭ ॥ ਨਹਿ ਪਾਛਿ ਹਟੇ । ਤਿਸ ਥਾਨ ਲਿਟੇ । ਸਿਰ ਫਟਿ ਗਏ । ਗੁਲਕਾਨਿ ਹਏ ॥ ੨੮ ॥ ਸ੍ਰੈਯਾ ॥ ਸ਼ੀਘ੍ਰ ਚਲਾਇ ਕੁਦਾਇ ਤੁਰੰਗ ਕੋ ਰੋਸ ਭਰਜੋ ਮਬੁਰਾ ਮਨ ਮੈਂ। ਬੈਰਮਖਾਨ ਕੇ ਨੇਰ ਢਕਜੋ ਪਿਖਿ ਆਵਤਿ ਦੀਹ ਵਧਜੋ ਰਨ ਮੈਂ। ਊਚਿ ਪੁਕਾਰ ਕਹਜੋ ਲਲਕਾਰ 'ਹਨੇ ਭਟ ਤੈਂ ਪ੍ਰਵਿਸ਼ਜੋ ਗਨ ਮੈਂ। ਸੂਰ ਮਿਲਜੋ ਨਹਿ ਕੋ ਅਬਿ ਲੌ,ਥਿਰਤਾ ਕਰਿ ਬੀਰ! ਅਯੋਧਨ ਮੈਂ[12] ॥ ੨੯ ॥ ਸਾਮੁਹੇ ਮੋਹਿ ਖਰੋ ਅਬਿ ਹੋਹੁ, ਟਰੋ ਨਹਿ, ਤੋਹਿ ਦਿਖਾਵਹੁ ਹਾਥਾ[13]। ਯੌਂ ਸੁਨਿ ਬੈਰਮਖਾਨ ਹਸਜੋ'ਤੁਮ ਜਾਨਤਿ ਕਜ਼ਾ ਹਥਿ-ਆਰਨਿ ਗਾਥਾ ?। ਮੈਂ ਜਬਿ ਲੌ ਨ ਕੁਪਜੋ ਤੁਮ ਪੈ ਤਬਿ ਲੌ ਤੁਰਕਾਨਿ

---

[1](ਜੇ) ਅਗੇ। [2]ਜ਼ਖਮਾਂ ਤੇ ਜ਼ਖਮ ਲਾਉਂਦਾ ਹੈ। [3]ਜਾਣਦਾ ਹੈ ਵਿੱਦਜ਼ਾ ਤਲਵਾਰ ਨਾਲ ਕੱਟਣ ਦੀ (ਤਕੋ ਇਸੇ ਰਾਸ ਦਾ ਅੰਸੂ ੩੧ ਅੰਕ ੩)। [4]ਸੂਰਮੇ। [5]ਵਿੰਨ੍ਹਦੇ ਹਨ। [6]ਬੜੇ ਹੰਕਾਰ ਵਾਲਾ ਹੈ। [7]ਚੰਗਾ। [8]ਸਰੀਰ। [9]ਅਗਨੀ ਉਗਲਾ (=ਬੰਦੂਕਾਂ) ਵਿਚ ਗੋਲੀਆਂ ਪਾਈਆਂ। [10]ਬਿਸਤਾਂ ਬੰਨ੍ਹਕੇ ਚਲਾਈਆਂ। [11]ਸੂਰਮਿਆਂ ਦੇ ਮੂੰਹ। [12]ਜੁੱਧ ਵਿਚ, ਜੰਗ ਭੂਮੀ ਵਿਚ [ਸੰਸ:,ਆਯੋਧਨ]। (ਅ) ਮੈਂ ਉਹ (ਸੂਰਮਾ) ਹਾਂ ਜਿਸ ਨਾਲ ਜੁੱਧ ਨਹੀਂ ਹੋ ਸਕਦਾ।[ਸੰਸ:, ਅਯੋਧਯ]।

ਹਨਹੁ ਬਲਿ ਸਾਥਾ। ਦੇਖਹੁ ਮਾਰਤਿ ਹੌਂ ਸਭਿ ਕੋ ਕਰਿ ਹੌਂ ਬਹੁ ਰੁੰਡ[1] ਕਟੌਂ ਗਨ ਮਾਥਾ[2]॥੩੦॥ਬੋਲਤਿ ਬੈਰਮਖਾਨ 'ਖਰੋ', ਤਬਿ ਜੋਰਿ ਤੁਫੰਗ ਕੋ ਘੋਰ ਪ੍ਰਹਾਰੀ। ਯੌਂ ਕੜਕੀ ਜਨੁ ਗਾਜ ਪਰੀ, ਲਖਿ ਖਾਨਿ ਤੁਰੰਗ ਕੁਦਾਇ ਅਗਾਰੀ[3]।ਆਪ ਗਯੋ ਬਚਿ ਬਾਹਨਿ ਕੋ ਲਗਿ[4] ਟੂਟ ਗਈ ਤਿਹ ਟਾਂਗ ਪਿਛਾਰੀ। ਝੂਰਨ ਹੀ ਅਵਨੀ ਗਿਰ ਗਾ, ਪਦ ਤੀਨ ਤੇ ਨਾਂਹਿਨ ਚਾਲਿ ਅਗਾਰੀ ॥ ੩੧ ॥ ਬੈਰਮਖਾਨ ਖਰੋ ਧਰਨੀ ਪਰ ਢਾਲ ਕ੍ਰਿਪਾਨ ਕੋ ਹਾਥ ਸੰਭਾਰੇ। ਹੈ ਹੁਸ਼ਿਆਰ ਪ੍ਰਹਾਰਨਿ ਲਾਗਿ ਕਟੈ ਗਨ ਅੰਗ ਧਰਾ ਪਰ ਡਾਰੇ। ਘੋਰਨਿ ਕੈ ਅਰੁ ਸੂਰਨਿ ਕੈ ਅਸਿ ਮਾਰਤਿ, ਆਪ ਬਚਾਵਨਿ ਧਾਰੇ। ਕੋਤੇ ਗਿਰੇ ਭਟ ਨਾਂਹਿ ਸੰਭਾਰਤਿ ਕੋਤਿਕ ਆਇ ਪਰੈਂ ਲਲਕਾਰੇ ॥ ੩੨ ॥ ਸ਼੍ਰੀ ਗੁਰੁ ਕੇ ਭਟ ਮਾਰਨਿ ਕੇ ਹਿਤ ਬੈਰਮਖਾਨ ਕੋ ਘੇਰਿ ਲਯੋ। ਖਾਇ ਪ੍ਰਹਾਰ ਨਹੀਂ ਕਿਸਿ ਤੇ, ਕਰਿ ਬ੍ਰਿੰਦ ਉਪਾਇ ਨ ਘਾਇ ਘਯੋ[5]। ਚੰਚਲਤਾ ਧਰਿ ਨਾਚਤਿ ਹੈ ਜਨੁ ਢਾਲ ਤੇ ਵਾਰ ਕੋ ਰੋਕ ਦਿਯੋ। ਤੇਗ ਤੇ ਮਾਰਤਿ ਆਪਿ ਬਚਾਇ ਕੈ ਸੂਰ ਹਿਰਾਨ ਭਏ ਨ ਹਯੋ[6]॥੩੩॥ਯੌਂ ਪਿਖਿ ਕੈ ਮਥੁਰਾ ਰਿਸਿ ਕੈ ਹਯ ਤੇ ਉਤਰਯੋ ਤਤਕਾਲ ਤਹਾਂ। ਦਾਵ ਤਕਯੋ, ਕਰ-ਵਾਰ ਨ ਖਾਇ, ਇਤੈ ਉਤ ਧਾਇ ਬਚਾਇ ਮਹਾਂ। ਝੂਰਨਤਾ ਧਰਿ ਕੈ ਤਬਿ ਔਚਕ ਜੋਰ ਕਰਯੋ ਹਤਿ ਵਾਰ ਜਹਾਂ[7]। ਦੌਨ ਭੁਜਾਨ ਕੇ ਬੀਚ ਗਹਯੋ, ਛੁਟਿ ਜਾਨ ਚਹਯੋ, ਛੁਟਿਬੋ ਨ ਲਹਾ ॥ ੩੪॥ ਬਾਹਿਨ ਕੋ ਥਲ ਕੋ ਕਰਿਕੈ ਉਲਟਾਇ ਕੈ ਬੈਰਮਖਾਂਨ ਗਿਰਾਯੋ। ਛੀਨ ਕ੍ਰਿਪਾਨ ਹਨੀ ਤਿਸ ਗ੍ਰੀਵ ਕਟਯੋ ਧਰ ਤੇ ਸਿਰ ਦੂਰ ਬਗਾਯੋ। ਦੇਖਤਿ ਹੀ ਮਥੁਰਾ ਥਲ ਕੋ[8] ਗੁਰੁ ਕੋ ਦਲ ਦੀਰਘ ਹੀ ਹਰਖਾਯੋ। ਖਾਨ ਕੀ ਸੈਨ ਰਿਸੀ ਅਤਿਸ਼ੈ ਜਿਨ ਕੋ ਸਿਰਦਾਰ ਧਰਾ ਉਛਲਾਯੋ ॥ ੩੫ ॥ ਆਨਿ ਪਰੇ ਮਥਰਾ ਸਿਰ* ਊਪਰ ਤੋਮਰ ਤੀਰ ਹਨੈ ਤਰਵਾਰੈਂ। ਘੇਰਿ ਲਿਯੋ ਬਡ ਬੀਰ ਬਹਾਦੁਰ ਰਾਤਿ ਕੋ ਚੰਦ ਜਥਾ ਪਰਵਾਰੈਂ। ਹੈ ਪੁਰਜ਼ੇ ਪੁਰਜ਼ੇ ਗਿਰ ਗਾ ਤਬਿ ਆਪਿ ਮਰਯੋ ਬਹੁ

---

[1]ਧੜ। [2]ਸਿਰ। [3]ਬੈਰਮਖਾਨ ਨੇ ਲਖ ਲਿਆ ਤੇ ਘੋੜਾ ਔਰੇ ਨੂੰ ਕੁਦਾ ਲਿਆ। [4]ਭਾਵ ਘੋੜੇ ਨੂੰ ਲੱਗੀ। [5]ਸਾਰੇ ਹੀ ਯਤਨ ਕਰ ਰਹੇ (ਪਰ ਉਸ) ਨੇ ਜ਼ਖਮ ਨਾ ਖਾਧਾ। (ਅ) ਭਾਵ ਦਾਉ ਘਾਉ ਨੂੰ ਬਚਾ ਜਾਂਦਾ ਹੈ। [6]ਮਾਰਿਆ ਨਹੀਂ ਗਿਆ। [7]ਬਲ ਨਾਲ ਵਾਰ ਮਾਰ ਰਿਹਾ ਸੀ ਜਿੱਥੇ। [8]ਮਥਰਾ ਦੇ ਥਲ ਨੂੰ।

*ਪਾ:—ਸਿਖ।

ਸ਼ੱਤ੍ਰੂਨਿ ਮਾਰੈ। ਦੇਖਿ ਗੁਰੂ ਬਿਕਸੇ ਪੁਰਸ਼ਾਰਥ[1], 'ਧੰਨ' ਸਭੈ ਸਿੱਖ ਤਾਂਹਿ ਉਚਾਰੈਂ ॥੩੬॥ ਆਪਸ ਮੈਂ ਮਿਲਿ ਸੈਨ ਗਈ ਭਜਿ ਹਾਥ ਤੁਫੈਗਨਿ ਕੋ ਲਲਕਾਰੇ। ਤੋਮਰ ਕੀ ਬਛ ਮਾਰ ਮਚੀ, ਤਲਵਾਰ ਨਚੀ, ਚਲਿ[2] ਲੋਹੂ ਪਨਾਰੈ। ਫੇਰਿ ਕਟਾਰਨਿ ਜੁਟਿ ਗਏ ਜਨੁ ਹੋਰੁ ਬਰੰਗਨਿ ਪ੍ਰਾਨ ਦੇ ਵਾਰੇ[3]। ਮਾਰਿ ਮਰੇ ਧਰ[4] ਬੀਚ ਪਰੇ, ਧਰ[5] ਸੀਸ ਕਟੇ ਨ ਹਟੇ ਪਿਛਵਾਰੇ ॥ ੩੭ ॥ ਦੋਹਰਾ ॥ ਇਮ ਮਾਚਸੋ ਘਮਸਾਨ ਭਇ ਮਰੇ ਹਜ਼ਾਰਹੁੰ ਬੀਰ। ਪਿਖਿ ਭਾਜੇ ਕਾਇਰ ਭਏ, ਸੂਰ ਰਹੇ ਧਰਿ ਧੀਰ ॥ ੩੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਾਲਸਾ ਕਾਸੇ 'ਭੈਰਮਖਾਨ ਅਰ ਮਯਕਾ ਸਿੱਖ ਬੱਧ' ਪ੍ਰਸੰਗ ਬਰਨਨੰ ਨਾਮ ਤ੍ਰੈਤ੍ਰਿੰਸਤੀ ਅੰਸੂ ॥ ੩੩ ॥

੩੪. [ਬਲਵੰਡ ਖਾਂ ਤੇ ਕਲਜਾਣਾ ਬੱਧ]।

ਦੋਹਰਾ ॥ ਬਜੇ ਜੁਝਾਊ[6] ਦੁਹ ਦਿਸ਼ਿਨਿ ਉਮਛਿ ਚਲੀ ਬਛ ਸੈਨ। ਕੱਲਜਾਣਾ ਭਇ ਕੋਪ ਕੈ ਤੁਰਕਨਿ ਕੋ ਪਿਖਿ ਨੈਨ ॥ ੧ ॥ ਭੁਯੰਗ ਛੰਦ ॥ ਜਹਾਂ ਭੇੜ ਗਾੜ੍ਹੇ,ਕਰਾਚੋਲ[7] ਚਾਲੈਂ।ਪਰਸੋ ਧਾਇ ਸੂਰਾ ਅਨੀ ਬ੍ਰਿੰਦ ਹਾਲੈਂ[8]। ਤੁਫੈਗਾਨਿ ਮੈਂ ਦੋਇ ਛਾਲੈਂਤਿ ਗੋਰੀ। ਕਰਸੋ ਢੋਇ ਢੂਕੇ ਇਕੈਬਾਰ ਛੋਰੀ ॥ ੨ ॥ ਪਲੀਤੇ ਧੁਖੇ ਬ੍ਰਿੰਦ ਜ੍ਵਾਲਾ ਉਗਾਲੀ[9]। ਉਠੈ ਨਾਦ ਊਚੇ ਦੁਊ ਓਰ ਚਾਲੀ। ਬਹੀ ਸ਼ੁੰਕ ਗਰੀ ਸੜਾਕੇ ਲਗੰਤੀ। ਕਿਸੂ ਤੁੰਡ ਕੈ ਮੁੰਡ ਖੰਡੈ ਧਸੰਤੀ[10] ॥੩॥ ਕਸੈਂ ਫੇਰ ਬਾਰੂਦ ਭਾਲੈਂ ਸ਼ਿਤਾਬੀ। ਲਗੈਂ ਸੂਰ ਘੁਮੈਂ ਗਿਰੈਂ ਜਨੋਂ ਸ਼ਰਾਬੀ। ਛਣੰਕਾਰ ਹਵੈ ਗਜੈ ਕੇਰ ਠੋਕੇ[11]। ਕੜਾਕਾੜ ਛੱਰੈਂ ਸਭੈ ਸ਼ੱਤ੍ਰੂ ਰੋਕੇ ॥ ੪ ॥ ਜਹਾਂ ਖਾਨਕੇ ਚੁੰਗ ਬਾਂਧੇ[12] ਲਰੈਤੇ। ਕਰੀ ਮਾਰ ਭਾਰੀ ਗਿਰੈਤੇ ਮਰੈਤੇ। ਪਰੇ ਜਾਇ ਜੋਧਾ ਗੁਰੂ ਸਿੱਖ ਬੰਕੇ।ਕਰੈਂ ਸ਼ੀਘ੍ਰਤਾ ਕੂਰ ਨਾਂਹੀ ਅਤੰਕੇ[13] ॥੫॥ ਧਰੈਂ ਮੂਰਤਾ ਸ਼੍ਰੀ ਗੁਰੂਕੋ ਦਿਖਾਵੈਂ।ਬੈਗਾਰੈਂ ਮਲੇਛਾਨਿ ਸੋਹੈਂ ਚਲਾਵੈਂ। ਗਿਰੇ ਬੀਰ ਬੰਕੇ ਕਰੇ ਮੂਛ ਬੰਕੀ[14]।ਪੂਹਾਰੈਂ ਕਿਤੇ ਕੋਇ ਭਾਜੇ ਸਸ਼ੰਕੀ[15] ॥੬॥ ਪਰੀ ਲੋਥ ਪੈ ਲੋਥ ਪੋਥਾਨਿ[16] ਹੋਈ।ਤੁਫੈਗੈਂ ਗਿਰੰਤੀ ਸੰਭਾਰੰਤਿ ਕੋਈ।ਉਤੈ ਖਾਨ ਢੂਕੇ ਇਤੈ ਸਿੱਖ ਗਾਜੇ।ਭਏ ਸੰਮੁਖੇ ਸੂਰ ਪੀਛੈ ਨ ਭਾਜੇ॥੭॥ਦੋਹਰਾ॥ਮਾਰਮਚੀ ਦੁਹੂੰ ਓਰ ਤੇ ਭਟ ਕੱਲਜਾਨਾ ਧਾਇ। ਪਰਸੋ ਬੀਚ ਤੁਰਕਾਨ ਕੋ 'ਮਾਰਿ ਮਾਰਿ'

---

[1]ਬਲ। [2]ਚੱਲ ਪਏ। [3]ਮਾਨੋ ਅਪੱਜ਼ਰਾਂ ਨੂੰ ਦੇਖਕੇ ਪ੍ਰਾਨ ਵਾਰ ਰਹੇ ਹਨ । [4]ਧਰਤੀ। [5]ਧੜ। [6]ਮਾਰੂ ਵਾਜੇ। [7]ਤਲਵਾਰਾਂ। [8]ਸਾਰੀ ਫੌਜ ਹਿਲਾ ਦਿੱਤੀ। [9]ਸਮੂਹ ਬੰਦੂਕਾਂ ਦੇ ਪਲੀਤੇ ਧੁਖੇ [ਜ੍ਵਾਲਾ ਉਗਲਾ=ਬੰਦੂਕ]। [10]ਕਿਸੇ ਦਾ ਮੁੱਖ ਯਾ ਸਿਰ ਤੇੜਦੀ ਹੋਈ ਧਸ ਜਾਂਦੀ ਹੈ। [11]ਗਜਾਂ ਦੇ (ਬੰਦੂਕਾਂ ਵਿਚ) ਠੋਕਿਆਂ.....। [12]ਟੋਲੀਆਂ ਬੰਨ੍ਹਕੇ। [13]ਡਰਦੇ ਨਹੀਂ । [14]ਮੁੱਛਾਂ ਤੇ ਤਾਉ ਦੇਣ ਵਾਲੇ। [15]ਸਹਿਤ ਡਰ ਦੇ। [16]ਢੇਰ।

ਮੁਖ ਗਾਇ ॥ ੯ ॥ ਪਾਧੜੀ ਛੰਦ ॥ ਪਿਖਿ ਅਬਦੁਲ ਖਾਂ 'ਚਲਣ ਭਾ ਬਿਸਾਲ। ਗੁਰੁ ਬੀਰ ਆਨਿ ਪ੍ਰਵਿਸ਼ੇਤਿ ਜਾਲ। ਕਟਿ ਗਈ ਬਾਹਨੀ ਬਹੁਤ ਖੇਤਿ। ਗਨ ਖਾਨ ਅੱਗੂ ਦਿਢ ਨਹਿੰ ਸੁਚੇਤ ॥੯॥ ਉਤਸਾਹ ਹੀਨ ਨਹਿੰ ਲਰਤਿ ਧਾਇ'। ਤਬਿ ਕ੍ਰੋਧ ਧਾਰਿ ਬੋਲਨੋ ਸੁਨਾਇ। ਬਲਵੰਡ ਖਾਨ ਕੋ ਢਿਗ ਬੁਲਾਇ। 'ਤੁਮ ਹੁਤੋ ਬੀਰ ਤੋਮਰ ਭੁਮਾਇ ॥ ੧੦ ॥ ਤਨ ਦੇਤਿ ਕਨੋਂ ਨ ਅਬਿ ਲਰਨ ਹੇਤੁ। ਗੁਰ ਸਿੱਖਨਿ ਰੋਕਨੋ ਜੰਗ ਖੇਤ। ਜੋ ਹਰਿਗੁਵਿੰਦ ਕੋ ਲਿਹੁ ਨ ਮਾਰਿ। ਨਹਿੰ ਪਕਰਹੁ ਆਪਿ ਜਿ ਹੋ ਜਿ ਹਾਰਿ[1]* ॥ ੧੧ ॥ ਤੁਮ ਕਹੋ ਕਹਾਂ ਬੈਠਨਿ ਸਥਾਨ। ਨਹਿੰ ਬੀਚ ਸੁ ਬੋਲਨਿ ਦੇਹਿੰ ਖਾਨ[2]। ਗੁਰ ਅਲਪ ਸੈਨ ਤੇ ਅਰਹਿ ਜੰਗ। ਪੁਨ ਲਰਹੁ ਕਹਾਂ ਨਿਜ ਅਧਿਕ ਸੰਗ[3]?॥ ੧੨॥ ਇਹ ਜਥੇਦਾਰ ਆਵਤਿ ਅਗਾਇ। ਸੁਰਖਾ ਤੁਰੰਗ[4] ਚੰਚਲ ਕੁਦਾਇ। ਇਸ ਹਤਹੁ ਅੱਗੂ ਹ੍ਵੈ ਕੈ ਰਿਸਾਇ। ਪੁਨ ਗੁਰੂ ਬਾਹਨੀ ਦਿਹੁ ਪਲਾਇ ॥ ੧੩ ॥ ਅਟਕੈ ਨ ਕੋਇ ਹੱਲਾ ਸੁ ਘਾਲਿ। ਭਟ ਅਲੀ ਬਖਸ਼ ਤਿਸ ਲੇਹੁ ਨਾਲਿ'। ਬਲਵੰਡ ਖਾਨ ਪਰਚੰਡ ਬੀਰ। ਸੁਨਿ ਕੈ ਸ ਕ੍ਰੋਧ ਬਚ ਅਤਿ ਅਭੀਰ[5] ॥ ੧੪ ॥ ਘੋਰਾ ਕੁਦਾਇ ਤੋਮਰ ਸੰਭਾਰਿ। ਢਿਗ ਅਲੀਬਖਸ਼ ਲੀਨੋ ਹਕਾਰਿ। ਹੁਇ ਸਮੁਖ ਚਲਨੋ ਗੁਰ ਕੇ ਰਿਸਾਇ। ਭਟ ਦ੍ਵੈ ਹਜ਼ਾਰ ਜਿਨ ਸੰਗ ਧਾਇ ॥੧੫॥ ਇਮ ਭਏ ਅੱਗੂ ਗੁਰ ਸਮੁਖ ਦੌਰਿ। ਕਰਿ ਹਲਾ-, ਹੂਲ ਸੰਗ੍ਰਾਮ ਠੌਰ। ਤਬਿ ਪਿਖਨੋ ਕਲਸਾਨੇ ਕ੍ਰੋਧ ਧਾਰਿ। ਤਿਹ ਸਮੁਖ ਹੋਇ ਊਚੇ ਪੁਕਾਰਿ ॥੧੬॥ 'ਮੈ ਖਰੋ ਤੋਹਿ ਕੋ ਹਤਨਿਹਾਰ। ਕਿਮ ਜਾਤਿ ਅੱਗੂ ਕੋ ਹਮਹੁ ਟਾਰਿ। ਬਿਨ ਮਰੇ ਕਿ ਮਾਰੇ ਜੰਗ ਮਾਂਹਿ। ਇਤ ਉਤਹਿ ਜਾਤਿ ਇਹ ਉਚਿਤ ਨਾਂਹਿ' ॥ ੧੭ ॥ ਇਮ ਕਹਿ ਸੰਭਾਰਿ ਤੁਪਕੈ ਪ੍ਰਹਾਰ। ਬਲਵੰਡ ਮੁਰਨੋ ਸੁਨਿ ਕ੍ਰੋਧ ਧਾਰਿ। 'ਕਨੋਂ ਚਹਿਤਿ ਨ ਜੀਵਨ ?, ਪ੍ਰਾਨ ਦੇਤਿ'। ਕਹਿ ਭਯੋ ਸਮੁਖ, ਦੋਨਹੁ ਸੁਚੇਤ ॥ ੧੮ ॥ ਕਬਿੱਤ ॥ ਪਰਸੋ ਰੌਰ ਦੌਰਿ ਕਰਿ ਠੌਰਠੌਰ ਕੁਪੇ ਬੀਰ,ਦੋ ਦੋ ਗੋਰੀ ਠੋਕਿ ਤਯਾਰ ਤੁਪਕ ਸੰਭਾਰਿ ਕੈ। ਪਰੇ ਅਰਿਰਾਇ, ਧਾਇ ਮਿਲੇ ਸਮੁਦਾਇ ਜਾਇ, ਹਯਨਿ ਕੁਦਾਇ ਕੈ ਪਲਾਇ ਅਰਿ ਮਾਰਿ ਕੈ। ਜ੍ਵਾਲਾ ਉਗਲਾਣੀ ਤੇ[6] ਪਠਾਣੀ ਸੈਣ ਹਾਣੀ

---

[1](ਤ) ਜੇ ਆਪ ਨੰ ਪਕੜੋਗੇ (ਤਾਂ) ਹਾਰ ਹੋ ਜਾਏਗੀ। [2](ਤ) ਖਾਨ (ਆਪਣੇ) ਵਿਚ ਬੋਲਣ ਨਹੀਂ ਦੇਣਗੇ। [3]ਤੁਸੀਂ ਆਪ ਤੋਂ ਬਹੁਤੇ (ਸੈਨਾਂ) ਨਾਲ ਫਿਰ ਕੀਕੂੰ ਲੜੋਗੇ ? [4]ਲਾਲ ਘੋੜਾ। [5]ਬੜੇ ਵੀਰਤਾ ਵਾਲੇ। [6]ਮੁੰਢਾਂ ਤੋਂ। *ਪਾ:—ਜੋਹੋ ਜਿ ਹਾਰਿ।

ਗਣ, ਮਾਂਗਿ ਮਾਂਗਿ ਪਾਲੀ ਪ੍ਰਾਣ ਛੋਰੇ ਤਨ ਛਾਰਕੈ। ਆਯੁਧ ਪ੍ਰਹਾਰਕੈ ਸੁਭਟਨਿ ਬੈਗਾਰ ਕੈ ਮਰੇ ਹੈਂ ਅਰਿ ਮਾਰਿ ਕੈ, ਗਿਰੇ ਹੈਂ ਖਾਨ ਹਾਰਿ ਕੈ॥ ੧੯ ॥ ਖਾਨ ਬਲਵੈਂਡ ਬਲਿਵੈਂਡ ਭੁਜਦੰਡਨਿ ਤੇ[1] ਤੋਮਰ ਪ੍ਰਚੰਡ ਕੋ ਭ੍ਰਮਾਇ ਬਾਰਿ ਬਾਰਿ ਤੇ। ਘੋਰਨਿ ਕੋ ਮੋਰਨਿ ਮਨਿੰਦ ਸੋ ਨਚਾਇ ਕਰਿ ਮਾਰੈ ਸਿੱਖ ਓਰ,ਉਰ ਫੋਰਿ ਫੋਰਿ ਛਾਰਿਤੇ[2]।ਬਾਹੁਨਿ ਕੋ ਬਲਕਰਿ ਬਾਹਨੀ ਹਿਲਾਇ ਦਈ, ਬਾਹਨਿ ਕੋ ਪੂਰਿ ਬਾਹੁ ਘਾਉ, ਬਹੁ ਮਾਰਿ ਤੇ[3]। ਊਚੇ ਸੋ ਪੁਕਾਰਤੇ,ਬੈਗਾਰਤੇ,ਨ ਹਾਰਤੇ ਹੈਂ,ਖਰੇ ਲਲਕਾਰਤੇ ਤੁਫੈਗਨਿ ਪ੍ਰਹਾਰ ਤੇ ॥ ੨੦ ॥ ਜਬੈ ਬਲਵੈਂਡ[4] ਰਨ ਮੰਡਿ ਕੈ ਘਮੰਡ[5] ਕਰਜੋ ਭਏ ਖੰਡ ਖੰਡ ਚਲੀ ਚੰਡ ਜੋ ਕ੍ਰਿਪਾਨ ਤੇ[6]। ਸਿੱਖਨਿ ਸਮੇਤ ਹ੍ਵੈ ਕਲਮਾਨੈ ਨੇ ਬਿਲੋਕਯੋ ਭਖਿ ਬਾਜ਼ੀ ਕੋ ਝੁਪਾਇ[7] ਭਯੋ ਆਗੇ ਕੋਪ ਠਾਨਿ ਤੇ।ਗੋਰੀ ਦੋਇ ਡਾਰਿਕੈ ਤੁਫੈਗ ਨਿਜ ਤਮਾਰ ਕਰਿ ਮੇਲਿ ਕੈ ਪਲੀਤਾ ਕੋ ਉਭਾਰੀ ਧਰਿ ਪਾਨ ਤੇ[8]। ਲਗੀ ਜਾਇ ਜ੍ਞਾਨ ਤੇ ਸੁ ਪ੍ਰਾਨ ਕਰਿ ਹਾਨਿ ਤੇ ਗਿਰਾਯੋ ਹੈ ਕਿਕਾਨਤੇ ਨ ਉਠਜੋ ਤਿਸ ਥਾਨ ਤੇ ॥ ੨੧ ॥ ਨੇਜ਼ਾ ਨਹਿੰ ਤਮਾਗਜੋ, ਅਨੁਰਾਗਜੋ ਜੰਗ, ਭੰਗ ਭਯੋ[9] ਦੇਖਿ ਕੈ ਬਖਸ਼ਅਲੀ ਬਿਸਮਿਓ ਬਿਚਾਰਿ ਕੈ। ਬੀਰਨਿ ਸੋਂ ਕਹਜੋ 'ਬਲਵੈਂਡਖਾਨ ਗਿਰਜੋ ਮਰਜੋ, ਹੁਜੀਏ ਅਗਾਰੀ ਨਤੁ ਧਾਵੈਂ ਰਿਪੁ ਮਾਰਿ ਕੈ। ਰੋਕੋ ਆਗਾ ਜਾਇ ਬ੍ਰਿੰਦ ਤੁਪਕ ਚਲਾਇ ਧਾਇ, ਬਡੋ ਭਟ ਘਾਇ, ਖਾਇ ਮਾਰੈ ਤਨ ਛਾਰਿ ਕੈ। ਆਯੁਧ ਸੰਭਾਰਿ ਕੈ ਬਿਸਾਲ ਧੀਰ ਧਾਰਿ ਕੈ ਅਰੀਜੋ[10] ਅਰਿ ਮਾਰਿ ਕੈ, ਸੁ ਹੋਸ਼ ਕੋ ਸੰਭਾਰਿ ਕੈ'[11]॥੨੨॥ ਰਸਾਵਲ ਛੰਦ ॥ ਕਹੈ ਯੌਂ ਪੁਕਾਰੀ। ਪਯਾਨੇ ਅਗਾਰੀ। ਤੁਫੈਗੈਂ ਸੰਭਾਰੀ। ਬਰੂਦੈ ਸੁ ਡਾਰੀ ॥ ੨੩ ॥ ਗਜੈ ਠੋਕਿ ਗੋਰੀ। ਕਰੀ ਸ਼ੱਤ੍ਰੁ ਓਰੀ। ਪਲੀਤੇ ਮਿਲਾਏ। ਸੁ ਤੋੜੇ ਧੁਖਾਏ ॥੨੪॥ ਸਮੂਹੈ ਅਰਾਤੀ[11]। ਤੁੰਕੈਂ ਤਾਂਹਿ ਛਾਤੀ। ਫੁਟੀ ਸ਼ੁੰਕ ਜਾਤੀ। ਲਗੀ ਬੇਗ ਭਾਤੀ[12]॥੨੫॥ ਬਡੇ ਸ਼ੱਤ੍ਰੁ ਘਾਤੀ। ਤੁਰੈਗੈਂ ਪਪਾਤੀ[13]।ਭਰੇ ਸ਼ੋਣ[14] ਝੁਲੇ। ਪਲਾਸੈ ਪ੍ਰਫੁਲੇ[15]॥੨੬॥ਅਲੀਬਖਸ਼ ਧਾਯੋ। ਤੁਰੈਗੈ ਨਚਾਯੋ। ਕਲਮਾਨੈ ਸੁ ਹੇਰਾ। ਕਹਜੋ ਤਾਂਹਿ ਬੇਰਾ ॥ ੨੭॥ 'ਹਤਜੋ

[1]ਬਲਵੈਂਡ ਖਾਂ ਬਲ ਵਾਲੀਆਂ ਭੁਜਾਂ ਨਾਲ। [2]ਫੋੜ ਫੋੜਕੇ ਸੁੱਟ ਦਿਤੇ। [3]ਬਾਹਾਂ ਦਾ ਬਲ ਕਰਕੇ (ਵੈਰੀ ਦੀ) ਸੇਨਾਂ ਹਿਲਾ ਦਿੱਤੀ (ਫਿਰ) ਘੋੜੇ ਪੈਰ ਕੇ (ਸ਼ਸਤ੍ਰ) ਵਾਹ ਕੇ ਬਹੁਤਿਆਂ ਨੂੰ ਜ਼ਖਮੀ (ਕਰ ਦਿੱਤਾ ਤੇ ਕਈ) ਮਾਰ ਹੀ ਦਿਤੇ। [4]ਬਲਵੈਂਡ ਖਾਨ ਨੇ। [5]ਘਮਸਾਨ, ਹੈਕਾਰ। [6]ਤਿੱਖੀ ਕ੍ਰਿਪਾਨ ਦੇ ਚਲਣ ਤੋਂ। [7]ਟਪਾਦਿਕੇ। [8]ਚੱਖਕੇ ਹੱਥ ਤੇ। [9]ਨਾਸ਼ ਹੋ ਗਿਆ। [10]ਅੜੋ। [11]ਵੈਰੀ। [12]ਤੱਤੀ। [13]ਭਿੱਜਦੇ ਹਨ। [14]ਲਹੂ ਨਾਲ ਭਿੱਜੇ। [15](ਮਾਨੋ) ਛਿੱਛਰੇ ਫੁੱਲੇ ਹਨ।

ਖਾਨ ਆਗੇ। ਅਬੈ ਜੋ ਨ ਭਾਗੇ। ਪਠੌਂ ਤਾਂਹਿ ਸੈਗਾ[1]। ਸੰਕਾਰੀ ਤੁਵੈਗਾ॥ ੨੯ ॥ ਕਬੈ ਥਾਮ ਪਾਸੇ। ਤੁਰੈਗੀ ਨਿਕਾਸੇ। ਕਬੈ ਹਾਥ ਦਾਂਏ। ਚਲਾਕੀ ਦਿਖਾਏ ॥ ੨੯ ॥ ਚੁਕੈ ਨਾਂਹਿ ਗੋਰੀ।ਜਿਸੇ ਤਾਕਿ ਛੋਰੀ।ਹਤਯੋ ਸੋ ਨਿਸੈਸੇ। ਬਡੇ ਬੀਰ ਧੈਸੈ[1] ॥੩੦॥ ਕਲਜਾਨਾ ਜੁ ਧਾਯੋ। ਅਗਾਊ ਸੁ ਆਯੋ। ਅਲੀ ਬਖਸ਼ ਧਾਰੀ। ਤੁਵੈਗੀ ਤਯਾਰੀ॥ ੩੧ ॥ ਤਕਯੋ ਅੱਗੁ ਆਵਾ । ਸੁ ਤੋਰਾ ਝੁਕਾਵਾ। ਸ਼ਿਤਾਬੀ ਪਲੀਤਾ। ਉਠਯੋ ਨਾਦ ਕੀਤਾ ॥ ੩੨ ॥ ਛਟੀ ਆਇ ਗੋਰੀ। ਰਿਦਾ ਦੀਨਿ ਫੋਰੀ। ਗਿਰਯੋ ਝਮ ਐਸੇ। ਕਟਯੋ ਰੁਖ[2] ਜੈਸੇ॥੩੩॥ ਮਰਯੋ ਜੋ ਕਲਜਾਨਾ। ਭਏ ਮੋਦ ਖਾਨਾ[3]। ਹਲਾਹਾਲ ਕੀਨੇ। ਚੜੀ ਚੈਂਪ ਚੀਨੇ[4]॥੩੪॥ ਅਗਾਊ ਪਧਾਨੇ। ਭਏ ਸਾਵਧਾਨੇ। ਰਣੰ ਰੰਗ ਰਾਚੇ। ਮਹਾਂ ਰੋਸ ਮਾਚੇ ॥੩੫॥ ਕ੍ਰਿਪਾਨੈਂ ਨਿਕਾਰੀ। ਪਰੇ ਏਕ ਬਾਰੀ। ਭਛਾਮੁੱਛ ਕਾਟੇ। ਕਿਤੇ ਸਿੱਖ ਛਾਟੇ ॥੩੬॥ ਕਿਤੇ ਮਾਰ ਨੇਜ਼ੇ। ਪਰੋਏ ਕਰੇਜੇ। ਕਿਤੇ ਮੁਸ਼ਟ ਜੁੱਧੈ। ਕਰੈਂ ਸੂਰ ਕ੍ਰੱਧੈ ॥੩੭॥ ਕਰਾਚੋਲ ਭਾਰੇ। ਸੁ ਖੰਡੇ ਦੁਧਾਰੇ। ਤਜੀ ਢਾਲ ਆਗੇ[5]। ਭਿੜੇ ਸ਼ੌਕ[6] ਤਯਾਗੇ ॥੩੮॥ ਇਤੇ ਸਿੱਖ ਕ੍ਰੋਂ।ਉਤੇ ਖਾਨ ਢੁਕੈਂ। ਸਿਪਾਹੀ ਕਰਾਰੇ। ਨਹੀਂ ਕੋਇ ਹਾਰੇ ॥ ੩੯ ॥ ਕਟੇ ਅੱਗੁ ਹ੍ਵੈ ਕੈ। ਹਤੈਂ ਕੋਪ ਕੈ ਕੈ। ਬਡੋ ਸ਼ੋਣ ਚਾਲਾ। ਸੁ ਲੋਥੈਂ ਕਰਾਲਾ ॥ ੪੦ ॥ ਪਰੀ ਖੇਤ ਮਾਂਹੀ। ਬਿਹੰਗੇ ਸੁ ਖਾਂਹੀ। ਫਿਰੈਂ ਸਜਾਲ ਮਾਤੇ[7]। ਭਟੈ ਮਾਸ ਖਾਤੇ॥ ੪੧ ॥ ਗਨੈ ਕੌਕ ਆਏ। ਥਿਰੇ ਜੰਗ ਥਾਏਂ। ਬਚੀ ਗ੍ਰਿੱਝ ਬੋਲੈਂ। ਭਈ ਬ੍ਰਿੰਦ ਡੋਲੈਂ ॥ ੪੨ ॥ ਦੋਹਰਾ ॥ ਫਿਰੈਂ ਜੋਗਨੀ ਭੀਖਨਾਂ ਕਰਤੀ ਸ਼ੋਣਤ ਪਾਨਿ। ਭੂਤ ਪ੍ਰੇਤ ਨਾਚਤਿ ਹਸਤਿ ਉਠਿ ਉਠਿ ਪਰਤਿ ਮਸਾਨ ॥ ੪੩ ॥ ਕਤਲ ਭਏ ਸਿਖ ਗਨ ਜਬੈ ਓਰਜ਼ ਪਰੇ[8] ਪਠਾਨ । ਲਸ਼ਕਰ ਦੀਰਘ ਜਿਨਹੁ ਕੋ ਕਰਹਿ ਕਹਾਂ ਤਕ ਹਾਨ ॥ ੪੪ ॥ ਸਿੱਖਨਿ ਕੋ ਅਰੁ ਖਾਨ ਕੋ ਪਰਯੋ ਜੰਗ ਬਿਕਰਾਲ। ਦੋਨਹੁੰ ਮਰਿ ਕਰਿ ਗਿਰਤਿ ਹੈਂ ਲੋਥ ਲੋਥ ਪਰ ਜਾਲ ॥ ੪੫ ॥ ਕੋਤਿਕ ਸਿਰ ਨਾਂਗੇ ਪਰੇ, ਜੈਬੁਕ ਖੈਂਚਤਿ ਮਾਸ। ਦ੍ਰਿਗ ਉਘਰੇ ਜਨੁ ਜਿਯਤਿ ਹੈਂ, ਨਿਕਸੇ ਪ੍ਰਾਨ ਤਹਾਂਸੁ[9] ॥ ੪੬ ॥ ਤੋਮਰ ਤਰਵਾਰਨਿ ਤਬਰ[10] ਤੇਗ਼ੇ ਤੀਰ ਤੁਵੈਗ। ਅੰਗ ਭੰਗ ਬਿਚ ਜੰਗ ਕੇ ਸ਼ੋਣ ਲਾਲ ਤਨ ਰੰਗ ॥ ੪੭ ॥ ਮਰੇ ਹਜ਼ਾਰੋਂ ਹਯ ਬਲੀ ਛੁਛੈ ਕੋ ਬਿਚਰੰਤਿ।

[1]ਨਾਸ਼ ਕੀਤੇ। [2]ਬ੍ਰਿੱਛ। [3]ਪਠਾਣ ਖੁਸ਼ ਹੋਏ। [4]ਉਤਸਾਹ ਚੜ੍ਹਿਆ ਦਿੱਸਦਾ ਸੀ । [5]ਢਾਲ ਅਗੇ ਕਰਕੇ ਚਲਾਉਂਦੇ ਹਨ ਖੰਡੇ ਤੇ ਕਰਾਚੋਲ। [6]ਡਰ। [7]ਮੱਤੇ ਹੋਏ। [8]ਟੁੱਟਕੇ ਪਏ। [9]ਤਿੱਥੇ ਹੀ (ਤਿਨ੍ਹਾਂ ਵਿਚੋਂ)। [10]ਵਡੇ ਸਫਾਜੰਗ [ਅ:, ਤਬਰ]।

ਕੋ ਘਾਯਲ ਹ੍ਵੈ ਕਰਿ ਖਰੇ ਘੂਮਤਿ ਨਹੀਂ ਚਲੈਤਿ ॥੪੯॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਟਪਯ ਰਾਸੇ 'ਬਲਦੇਵ ਖਾਨ ਕਲਜਾਨਾ' ਸਿੰਘ ਬੰਧ' ਪ੍ਰਸੰਗ ਬਰਨਨੰ ਨਾਮ ਚਤੁਰਥਿਤੁਸਤੀ ਅੰਸੂ ॥ ੪੯ ॥

੪੫. [ਅਲੀ ਬਖਸ਼, ਨਾਨੋ ਤੇ ਇਮਾਮ ਬਖਸ਼ ਬੱਧ]।

ਦੋਹਰਾ ॥ ਅਲਪ ਸਿੱਖ ਆਗੈ ਰਹੇ ਘੇਰੇ ਆਨਿ ਪਠਾਨ। ਸ਼੍ਰੀ ਹਰਿਗੋਵਿੰਦ ਦੇਖਿ ਕੈ ਕੋਪੇ ਰਿਦੇ ਮਹਾਨ ॥ ੧ ॥ ਸ੍ਰੈਯਾ ਛੰਦ ॥ ਅਲੀ ਬਖਸ਼ ਸਭਿ ਲਸ਼ਕਰ ਆਗੇ ਹਤਹਿ ਤਫੰਗ ਭਯੋ ਹੈਕਾਰ। ਸੈਨ ਸਕਲ ਤੁਰਕਾਨੀ ਉਮਡੀ ਬਹੁ ਧੌਂਸਨਿ ਕੀ ਉਠਿ ਧੁੰਕਾਰ। ਹਾਥਨਿ ਗਹੇ ਪਤਾਕਾ[1]ਆਵਤਿ ਫਰਰੇ ਛੋਰਿ ਦਿਏ ਤਿਸ ਬਾਰਿ।ਭਈ ਜੀਤਿ ਮਨਿ ਜਾਨਤਿ ਮੂਰਖ ਤੁਰੰਗ ਧਵਾਇ ਪਰੇ ਇਕਸਾਰ ॥ ੨ ॥ ਸ਼੍ਰੀਗੁਰ ਚਾਂਪ ਕਠੋਰ ਸੰਭਾਰਾ ਬਾਨ ਪਨਚ ਕੇ ਬਿਚ ਬਗਰਾਇ[2]।ਐਂਚਿ ਕਾਨ ਲਗਿ ਖਪਰਾ ਛੋਰਸੋ ਗਯੋ ਬੀਰ ਬੇਧਤਿ ਅਗਵਾਇ। ਇਕ ਦੁਇ ਤੀਨ ਚਾਰ ਲਗਿ ਪੰਚਹੁੰ ਜੋ ਸਨਮੁਖ ਤਿਸ ਭੇਦਤਿ ਜਾਇ। ਅਬਦੁਲ ਖਾਨ ਖਰੋ ਜਹਿੰ ਪਾਛੇ ਤਹਿਲੌ ਪਹੁੰਚਸੋਬਿੰਦਨ ਘਾਇ ॥ ੩ ॥ ਇਮ ਕਰਿ ਕੋਪ ਪ੍ਰਹਾਰੇ ਸਰ ਖਰ, ਗਿਰੇ ਸੈਂਕਰੇ ਮੁਸ਼ਕਲ ਪਠਾਨ। 'ਕੋ ਮਾਰਤਿ ਇਹੁ ਦਿਖੀਯਤਿ ਨਾਂਹਿਨ ਹਮਰੇ ਬੀਰ ਕੀਨਿ ਗਨ ਹਾਨ'। ਠਟਕ ਗਏ ਭਟ[3] ਅਟਕ ਰਹੇ ਤਹਿਂ, ਨਹਿਂ ਆਗੇ ਪੁਨ ਕੀਨਿ ਪਯਾਨ। ਤਬਿ ਨਾਨੋ ਕੀ ਦਿਸ਼ਾ ਦੇਖਿ ਕਰਿ ਦਯਾ ਦ੍ਰਿਸ਼ਟਿ ਤੇ ਹੁਕਮ ਬਖਾਨਿ ॥੪॥ 'ਅਲੀ ਬਖਸ਼ ! ਇਹ ਆਗੇ ਆਵਤਿ ਤੋਹਿ ਹਾਥ ਤੇ ਅਬਿ ਮ੍ਰਿਤੁ ਹੋਇ। ਤੁਪਕ ਅਚੂਕ ਚਲਾਵਤਿ, ਚੌਕਸ ਬਚਹੁ ਆਪ[4],ਇਸਲੇਹੁ ਪਰੋਇ'।ਸੁਨਿ ਸਤਿਗੁਰੁ ਤੇ ਨਾਨੋ ਤਿਹ ਛਿਨ ਧਨੁਖ ਸੰਭਾਰਸੋ ਨਿਸ਼ਠੁਰ ਜੋਇ। ਘੋਰਾ ਪ੍ਰੇਰਤਿ ਹੇਰਤਿ ਰਿਪੁ ਕੋ ਆਗੈ ਗਯੋ ਬੀਰ ਬਡ ਸੋਇ ॥ ੫॥ ਬੀਰਨਿ ਪਰ ਤੀਰਨਿ ਕੀ ਬਰਖਾ ਘਨ ਸਮਸਰ ਕਰਤਾ ਇਕ ਬਾਰਿ। ਸੰਗ ਤੀਨ ਸੈ ਸਿੱਖ ਸਮੁਖ ਭੇ ਛੁਟੀ ਤੁਫੰਗਨਿ ਸ਼ਲਖ ਉਦਾਰਿ।ਕਰਿਹੱਲਾ ਬਛਿ ਮੇਲ ਕੁਲਾਹਲ ਸ਼ਬਦ ਤੜਾ ਭੜ ਉਠਿ ਕੜਕਾਰ। ਵਧੇ ਪਠਾਨ ਦੜਾਦੜ ਗੋਰੇ ਧਰ ਉਪਰ ਮਰਿ ਪਰੇ ਜੁਝਾਰ ॥ ੬॥ ਅਲੀ ਬਖਸ਼ ਕੋ ਤਕਿ ਕਰਿ ਨਾਨੋ ਭੀਖਨ ਭੀਖਨ ਥਾਨ ਨਿਕਾਰ।ਜਿਸਤੇ ਜੀਵਤਿ ਰਹਿ ਨ ਸ਼ੱਤ੍ਰੂ ਬਾਗ ਉਠਾਇ ਦੁਰਾਇ ਅਗਾਰ[5]। ਸਨਮੁਖ ਹ੍ਵੈ ਕਰਿ ਐਂਚਿ

---

[1]ਝੰਡੇ। [2]ਚਿੱਲੇ ਦੇ ਵਿੱਚ ਵਗਾਕੇ ਭਾਵ ਜੋੜਕੇ। [3]ਠਿਠੰਬਰ ਗਏ (ਵੈਰੀ ਦੇ) ਸੂਰਮੇ। [4]ਉੱਚੁਕ ਅਚੂਕ (=ਨਿਸ਼ਾਨਾਂ ਨਾ ਚੁੱਕਣ ਵਾਲੀ ਇਹ ਅਲੀਬਖਸ਼) ਚਲਾਉਂਦਾ ਹੁੰਦਾ ਹੈ ਸੋ ਤੁਸੀਂ ਚੌਕਸ ਹੋਕੇ ਆਪ ਬਚਣਾ ਤੇ.....। [5]ਘੋੜੇ ਦੀ ਵਾਗ ਚੁੱਕੀ ਤੇ ਦੁੜਾਕੇ ਅੱਗੇ ਕੀਤਾ।

ਕਾਨ ਲਗਿ ਅਲੀ ਬਖ਼ਸ਼ ਪਿਖਿ ਤੁਪਕ ਸੰਭਾਰ। ਤਮਾਰ ਕਰਨਿ ਲਾਗਸੋ ਤਬਿ ਤੂਰਨ ਤੋਰਾ ਜਰਸੋ ਪਲੀਤੇ ਧਾਰਿ ॥ ੭॥ ਤਮਾਰਿ ਕਰਤਿ ਹੀ ਰਹਯੋ ਮੰਦ ਮਤਿ ਇਤਨੇ ਮਹਿੰ ਨਾਨੋ ਬਲਵਾਨ। ਤਕਸੋ ਤੁੰਡ ਦਰ ਖਪਰਾ ਛੋਰਸੋ[1], ਗਯੋ ਸਰਪ ਕੇ ਹੋਹਿ ਸਮਾਨ। ਧਰੀ ਸ਼ਿਸਤ ਬੰਦੂਕ ਰਹੀ ਕਰ ਬਰਮੀ ਜਿਮ ਪ੍ਰਵਿਸ਼ਸੋ ਮੁਖ ਥਾਨ[2]। ਗਿਰਸੋ ਤੁਰੰਗ ਤੇ ਖਾਇ ਭਵਾਰੀਅੰਧੋ ਪਰਸੋ ਜੰਗ ਕੇ ਥਾਨ ॥ ੮ ॥ ਅਲੀ ਬਖਸ਼ ਕੋ ਮਾਰਿ ਲੀਨਿ ਜਬਿ ਸਭਿ ਅਵਿਲੋਕਤਿ ਜਿਯਤਿ[3] ਪਠਾਨ। ਧਰਸੋ ਤ੍ਰਾਸ, ਕੁਛ ਪਾਛੇ ਹਟਿਗੇ, ਸਿੱਖ ਓਰੜੇ ਬਡਿ ਬਲਵਾਨ। ਅੰਚਿ ਕ੍ਰਿਪਾਨੈਂ ਲਈ ਮਹਾਨੈਂ ਸ਼ੱਤ੍ਰੁਨਿ ਹਾਨੈ ਬਡ ਰਣ ਠਾਨਿ।ਹਲੀ ਸੈਨ ਕੋ[4] ਜਬਹਿ ਬਿਲੋਕਾ ਚਹਿ ਰੋਕਾ ਤੌਬਿ ਅਬਦੁਲ ਖਾਨ ॥ ੯ ॥ ਹੁਤੋ ਇਮਾਮ ਬਖਸ਼ ਤਬਿ ਨੇਰੇ ਕਹਸੋ ਕ੍ਰੋਧ ਤੇ 'ਕਹਾਂ ਪਿਖੰਤਿ ? । ਗੁਰ ਤੇ ਤੁਰਕ ਤ੍ਰਾਸ ਉਰ ਧਰਿ ਕਰਿ ਧਾਵਤਿ ਆਵਤਿ ਆਯੁਧਵੰਤਿ। ਲੈ ਨਿਜ ਲਸ਼ਕਰ ਸਨਮੁਖ ਹ੍ਵੈ ਕਰਿ ਮਾਰਹੁ ਸਿੱਖਨਿ ਕੋ ਬਲਵੰਤ।ਭਾਗੋ ਕਹਾਂ ਜਾਹੁਗੇ ਮੂਰਖ! ਮੋਰਹੁ ਸਕਲ ਧੀਰਧਰਿਯੰਤਿ[5]'॥੧੦॥ ਸੁਨਤਿ ਇਮਾਮ ਬਖਸ਼ ਤਬਿ ਧਾਯਹੁ ਲੈ ਕਰਿ ਸੰਗਿ ਸਊਰ ਹਜ਼ਾਰ। ਜਹਾਂ ਲਰਤਿ ਨਾਨੋ ਭਟ ਮਾਰਤਿ ਤੀਰ ਤੁਫੰਗ ਚਲਤਿ ਹਥਿਆਰ।ਤਹਾਂ ਆਨਿ ਜੁਟਸੋ, ਬਹੁ ਛੁਟੈਂ ਗੋਰੀ,ਫੋਰਹਿੰ ਰਿਦੈ ਜੁਝਾਰ। ਗਿਰ ਗਿਰ ਪਰਹਿੰ ਪਵੰਗਮ ਤੇ[6] ਭਟ ਅੰਗ ਭੰਗ ਕੋ ਕਰਹਿੰ ਪੁਕਾਰਿ ॥ ੧੧ ॥ ਭਿਰੇ ਸਿੱਖ ਗੁਰੁ ਕੋ ਸੰਗ ਤੁਰਕਨਿ ਮੁਰੇ ਨ ਪੀਛੇ ਇਕ ਪਗ ਥਾਨ। ਚਮਕਹਿੰ ਖੜਗ ਸ਼ੋਣ ਸੋਂ ਲਿਪਟੇ, ਕਟਹਿੰ ਅੰਗ ਭਟ ਘਾਇ ਮਹਾਨ। ਹਤਹਿੰ ਸੀਸ ਪਰ ਮੁਖ ਲਗਿ ਚੀਰਹਿੰ ਕੋਤਿਕ ਕੇ ਮੁਖ ਬਜਹਿੰ ਕ੍ਰਿਪਾਨ। ਕਰਨ, ਨਾਸਿਕਾ ਛਿਦੇ ਕਿਤਿਕ ਕੇ ਕੋਚਿਤ ਕਰੇ ਬਿਲੋਚਨ ਹਾਨ॥੧੨॥ ਮੋਢੇ ਲਗਹਿ ਬੀਚ ਤੇ ਚੀਰਤਿ,ਸ਼ਸਤ੍ਰ ਗਹੈ ਹਾਥਨਿ ਕਟਿ ਜਾਤਿ। ਕੋਤਿਕ ਕੰਠ ਕਟਤਿ, ਸਿਰ ਉਤਰਤਿ,ਧਰ ਗਿਰਪਰਤਿ,ਕਿਤਿਕ ਤਰਫਾਤਿ। ਕਟ ਤੇ ਕਟਤਿ[7],

---

[1](ਨਾਨੋ ਨੇ ਵੈਰੀ ਦਾ) ਮੂੰਹ ਰੂਪੀ ਦਰਵਾਜ਼ਾ ਝੱਕ ਕੇ ਤੀਰ ਮਾਰਿਆ। [2](ਉਸ ਵਲੋਂ) ਬੰਦੂਕ ਦੀ ਬਧੀ ਸ਼ਿਸਤ ਹੱਥ ਵਿਚ ਹੀ ਰਹਿ ਗਈ, (ਤੇ ਉਸ ਦੇ) ਵਰਮੀ ਰੂਪੀ ਮੂੰਹ ਵਿਚ ਤੀਰ ਧਸ ਗਿਆ। [3](ਜੋ) ਜੀਂਦੇ ਸਨ। [4]ਸੈਨਾਂ ਨੂੰ ਹਿੱਲ ਗਿਆ। [5]ਧੀਰਜ ਧਾਰ ਕੇ ਸਭ ਨੂੰ ਮੋੜ ਦਿਓ। [6]ਘੋੜਿਆਂ ਤੋਂ। [7]ਕਮਰ ਤੋਂ ਕਟੇ ਜਾਂਦੇ ਹਨ।

ਨ ਮਿਟਤਿ ਅਟਕ ਭਟ[1],ਮਾਰਤਿਖਰੇ ਖੜਗ ਸਹਿਗਾਤ[2]*।ਸ਼ੋਣਤ ਬਹਤਿ ਅਨੇਕਨਿ ਕੇ ਤਨ ਘਾਉ[3] ਭਕਾ ਭਕ ਬੋਲਤਿ ਘਾਤਿ[4] ॥ ੧੩ ॥ ਸਮੁਖ ਇਮਾਮ ਬਖਸ਼ ਤਬਿ ਹੋਯਸਿ ਹਯ ਚਰਿਬੇ ਬਿੱਦਯਾ ਬਡ ਜਾਨਿ। ਅਧਿਕ ਫੰਦਾਵਤਿ ਇਤ ਉਤ ਫੇਰਤਿ ਕਬਹਿ ਤੁਫੰਗ ਹਤਹਿ ਢਿਗ ਆਨਿ।ਕਬਿ ਨੇਜ਼ਾ ਗਹਿ ਮਾਰਤਿ ਧਾਵਤਿ ਕਬਹੁੰ ਸੁਭਟ ਕੇ ਘਾਇ[5] ਕ੍ਰਿਪਾਨ। ਨਾਨੋ ਸੈਗ ਅਰਜੋ ਤਬਿ ਹੈ ਢਿਗ ਦੋਨਹੁ ਗਹੇ ਖੜਗ ਖਰ ਪਾਨ[6] ॥ ੧੪ ॥ ਫੇਰਿ ਤੁਰੰਗਮ ਦਾਵ ਬਿਲੋਕਹਿ ਦੋਨਹੁੰ ਚਮਕਾਵਤਿ ਸ਼ਮਸ਼ੇਰ। ਘੋਰਨਿ ਫੇਰਨਿ ਕੀ ਬਹੁ ਬਿੱਦਯਾ ਕਰਤਿ ਆਪ ਮਹਿੰ ਢੂਕੇ ਨੇਰ । ਜਬਿ ਨਾਨੋ ਨੇ ਖੜਗ ਪ੍ਰਹਾਰਜੋ ਰੋਕਜੋ ਨਿਜ ਕਰਿ ਖੜਗ ਅਗੇਰ। ਦੁਤਿਯ ਵਾਰ ਪੁਨ ਕੀਨਸਿ ਤੁਰਨ ਥਾਮ ਹਾਥ ਕਾਟਜੋ ਬਿਨ ਦੇਰਿ ॥੧੫॥ ਕੁਪਜੋ ਇਮਾਮ ਬਖਸ਼ ਕਰ ਕਟਿ ਗਾ, ਥਲ ਤੇ ਮਾਰਜੋ ਖੜਗ ਉਠਾਇ। ਲਗਿ ਸਿਕੰਧ[6] ਛਾਤੀ ਲਗਿ ਚੀਰਜੋ ਗਿਰਜੋ ਤੁਰੰਗ ਪਰ ਤੇ ਉਥਲਾਇ । ਸਾਦਰ ਦੇਵਥਪੁਨਿ[7] ਉਠਾਯਹੁ ਨਾਂਨੋ ਲੀਨਿ ਬਿਮਾਨ ਚਢਾਇ।ਸਿੱਖ ਬਿਲੋਕਿ ਉਰੜੇ ਸਨਮੁਖ ਤੋਮਰ ਤੀਰ ਤੁਫੰਗ ਚਲਾਇ॥ ੧੬ ॥ ਇਕ ਕਰ ਕਟਜੋ ਏਕ ਕਰ ਮਾਂਹੀ ਖੜਗ ਗਹੇ ਮਾਰਤਿ ਬਿਚਲਾਇ[8]। ਤੁਰਕ ਹਜ਼ਾਰਹੁੰ 'ਮਾਰਿ ਮਾਰਿ' ਕਹਿ ਆਇ ਪਰੇ ਸਿੱਖਨਿ ਪਰ ਧਾਇਪਰਜੋ ਰੌਰ ਤਬਿ, ਉਠਜੋ ਸ਼ੋਰ ਬਡ,ਦੁਹਰੀ ਚੋਬ ਦਮਾਮੇ ਵਾਇ[9]।ਤੁਪਕ,ਤਮਾਦੇ, ਤੋਮਰ,ਤੀਰਨਿ, ਤਰਵਾਰਨਿ, ਤਬਰਨਿ ਤਰ ਘਾਇ[10]॥੧੭॥ਭਾਗੇ ਸਿੱਖ ਕਿਤਿਕ ਹਟਿ ਪਾਛੇ ਕੇਚਿਤ ਪਹੁੰਚੇ ਗੁਰੁ ਢਿਗ ਦੌਰਿ।'ਮਹਾਰਾਜ!ਨਾਨੋ ਰਣ ਮਾਰਜੋ ਤੁਮਰੋ ਸ਼ਰਦਾਰ ਨ ਤਿਸ ਠੌਰਿ। ਪਰਜੋ ਜੋਰ ਉਤ ਸਿੱਖਨਿ ਉਪਰਿ ਭੇਜਹੁ ਜਥੇਦਾਰ ਕੋ ਔਰਿ। ਦੇਖਹੁ ਕਰਹੁ ਬਿਲੱਛਨ ਉਤ ਕੋ ਵਧੇ ਤੁਰਕ ਮੋਲਜੋ ਬਡ ਰੌਰ' ॥ ੧੮ ॥ ਸੁਨਿ ਸ਼੍ਰੀ ਹਰਿਗੋਵਿੰਦ ਨਿਹਾਰਜੋ ਕਰਜੋ ਪਿਰਾਗੇ ਸੈਗ ਬਖਾਨ। 'ਤੁਰਨ ਤੂੰ ਰਨ ਕੋ ਤਹਿੰ ਪਹੁੰਚਹੁ ਜਹਾਂ ਲਰਾਈ ਜ਼ੋਰ ਮਹਾਨ'। ਜਗਨਾ ਕਿਸ਼ਨਾ ਸੁਭਟ ਅਮੋਲਕ ਪਿਖਿ ਠਾਂਢੇ ਇਨ ਪਠਜੋ ਸੁਜਾਨ। ਔਰ ਸੂਰ ਸਭਿ ਦੌਰ ਠੌਰ ਤਿਸ ਜਾਇ ਲਰੇ ਮੋਲਜੋ ਘਮਸਾਨ ॥ ੧੯ ॥ ਚਲੀ ਤੁਫੰਗ

[1]ਸੂਰਮੇ ਨਾਂ ਹਟਦੇ ਹਨ ਨਾਂ ਅਟਕਦੇ ਹਨ। [2]ਖੜੇ ਹੋਏ ਤਲਵਾਰ ਮਾਰਦੇ ਹਨ (ਤੇ ਤਲਵਾਰ) ਸਰੀਰ ਤੇ ਸਹਿੰਦੇ ਹਨ। [3]ਜ਼ਖਮੀਆਂ ਦੇ ਘਾਉ। (ਅ) ਕੱਟੇ ਹੋਏ ਜ਼ਖਮ! [4]ਮਾਰਦਾ ਹੈ। [5]ਤਿੱਖੀਆਂ ਖੜਗਾਂ ਹੱਥ ਵਿਚ। [6]ਮੋਢੇ ਤੇ। [7]ਅਪੱਸਰਾਂ ਨੇ। [8]ਖਿੰਡਾ ਰਿਹਾ ਹੈ। [9]ਵਜਾਈ। [10]ਕੁਹਾੜਿਆਂ ਨਾਲ ਬਹੁਤ ਮਾਰਦੇ ਹਨ। *ਪਾਠਾਂਤ੍ਰ:-ਮਹਿ ਗਾਤ=ਸਰੀਰ ਵਿਚ।

ਤਮਾਚੇ ਝੂਰਨ, ਤੋਮਰ ਤੀਰਨਿ ਕੋਰ ਪ੍ਰਹਾਰ। ਹਟਤਿ ਨ ਪੀਛੇ, ਥਿਰੇ ਖਾਨ ਤਹਿੰ, ਪਰੇ ਸੁ ਜੋਧਾ ਕਟੇ ਸੁ ਮਾਰਿ[1]। ਪਰਜੋ ਸੰਗ੍ਰਾਮ ਘੋਰ ਤਿਸ ਛਿਨ ਮਹਿੰ ਚਹੁੰਦਿਸ਼ਿ ਚਮਕਤਿ ਗਨ ਤਲਵਾਰ। ਫਿਰਤਿ ਇਮਾਮ ਬਖ਼ਸ਼ ਇਕ ਕਰ ਕਟਿ, ਜਗਨੇ ਮਾਰਿ ਦੀਨਿ ਬਲ ਧਾਰਿ॥੨੦॥ ਜਿਸ ਥਲ ਮਹਿੰ ਗੁਰੂ ਭਟ ਦਿਢ ਹ੍ਵੈ ਕਰਿ ਲਰਤਿ ਰਹੇ ਸੋ ਲਿਯੋ ਛੁਟਾਇ। ਗਾਡ ਪਤਾਕਾ[2] ਤਹਿੰ ਭੇ ਗਾਢੇ ਨਹਿੰਪਾਛੇ ਪੁਨ ਪਾਂਇ ਹਟਾਇਸੋ ਥਲ ਚਹਿਤਿ ਛੁਟਾਵਨਿ ਕੋ ਪੁਨ ਲੇ ਕਰਿ ਸੰਗ ਸੁਭਟ ਸਮੁਦਾਇ। ਪਰਜੋ ਪਿਰਾਗਾ ਊਪਰ ਤਿਨ ਕੋ ਕਰਵਾਰਨਿ ਕੀ ਮਾਰ ਮਚਾਇ॥ ੨੧ ॥ ਗਿਰੇ ਪਠਾਨ ਮੁਗਲ ਹ੍ਵੈ ਪੁਰਜੇ ਨਹਿੰ ਛੋਰਤਿ ਨਿਜ ਪਾਇ ਜਮਾਇ। ਗੁਰੂ ਭਟ ਭਨੈਂ 'ਸੁ ਥਾਨ ਛੁਰਾਵਹੁ ਪਰਜੋ ਜ਼ੋਰ ਰਣ ਕੋ ਤਿਸ ਥਾਇੰ'। ਬਿਧੀ ਚੰਦ ਗੁਰ ਸਾਥ ਬਖਾਨੀ 'ਮੋ [illegible] ਹੁਕਮ ਦੇਹੁ ਫੁਰਮਾਇ। ਤਹਿੰ ਸੰਗ੍ਰਾਮ ਭਯਾਨਕ ਮਾਚਜੋ ਪਹੁਚੋਂ [illegible] ਸੁ ਥਨੋਂ ਸਹਾਇ'॥ ੨੨॥ ਸੁਨਿ ਸ਼ਤਿਗੁਰੂ ਨੇ ਆਇਸੁ ਭਾਖੀ ਤਿਹ ਸਥਾਨ ਪਰ ਜੁਟਿਗੇ ਬੀਰ। 'ਜਾਹੁ ਛੁਟਾਇ ਤਾਹਿ ਹਟਿ ਆਵਹੁ,ਠਹਿਰਹੁ ਨਹਿੰ ਚਿਰ ਕਾਲ,ਸਧੀਰ!'। ਸੁਨਤਿ ਤੁਰੰਗਮ ਗਯੋ ਧਵਾਵਤਿ ਸੰਗ ਲਿਏ ਜੋਧਾ [illegible] ਤੀਰਮਾਰਿ ਮਾਰਿ ਕਰਿ ਜਾਇ ਪਰੋ ਤਬਿ ਹਤੇ ਹਜ਼ਾਰਹੁੰ ਗਿਰੇ [illegible]॥ ਖੜਗ ਪ੍ਰਹਾਰਤਿ ਸੁਭਗ[3] ਬਡੇਰੇ ਦੁਹਿੰ ਦਿਸ਼ਿ ਤੇ ਮਾਚਜੋ ਘਮਸਾਨ। ਭਈ ਲੋਥ ਪੋਥਨਿ ਅਨਗਨ ਤਹਿੰ ਮਾਰਿ ਮਰੇ ਗਿਰਿ ਗੇ ਤਿਸ ਥਾਨ। ਬਿਧੀਚੰਦ ਪਹੁੰਚਜੋ ਤਿਸ ਥਲ ਥਿਰ ਛੀਨ ਪਤਾਕਾ ਲੀਨਿ ਸੁਜਾਨਿ। ਕਿਤਿਕ ਕਟੇ ਅਰ ਕਿਤਿਕ ਪਲਾਏ ਨਿਜ ਥਲ ਪਰ ਸਿਖ ਭੇ ਸਵਧਾਨ ॥ ੨੪ ॥ ਗਏ[4] ਦੌਰ ਕਰਿ, ਪਿਖਹਿੰ ਨ ਪਾਛੇ, ਜਹਾਂ ਬਿਲੋਕਤਿ ਅਬਦੁਲਖਾਨ।[5]"ਕਤਲ ਪਠਾਨ ਘਨੇ ਤਹਿੰ ਗਿਰਿ ਗੇ,ਭਾਗੀ ਚਮੂੰਹ੍ਰਾਸ ਕੋ ਠਾਨਿ। ਲੀਨੀ ਛੀਨਿ ਪਤਾਕਾ ਤੁਮਰੀ ਭਯੋ ਬਿਸਾਲ ਤਬਹਿ ਘਮਸਾਨ। ਅਰਜੋ ਨ ਕੋਈ, ਖਰਜੋ ਨ ਹੋਵਾ, ਪਰਜੋ ਮਹਾਂ ਰਣ, ਥਿਰਜੋ ਨ ਥਾਨ॥ ੨੫ ॥ ਕਟੇ ਤਹਾਂ ਹੀ ਹਟੇ ਨ ਚੋਰੇ, ਜਹਿੰ ਤੇ ਭਾਜੇ ਸਿਖ ਪੁਨ ਆਇ। ਜੋਰ ਪਾਇ ਕਰਿ ਛੀਨ ਲੀਨਿ ਸੋ, ਆਗੇ ਆਵਤਿ ਮਾਰਿ ਮਚਾਇ'। ਅਬਦੁਲਖਾਨ ਕਾਨ ਇਮ ਸੁਨਿਕਰਿ ਭਯੋ ਹਿਰਾਨ ਮਨਹਿ ਪਛੁਤਾਇ।

---

[1]ਜੋ ਜੋਧਾ (ਆ ਕੇ) ਪੈਂਦਾ ਹੈ ਉਸ ਨੂੰ ਕੱਟਕੇ ਮਾਰ ਦਿੰਦੇ ਹਨ। [2]ਝੰਡਾ ਗੜਕੇ। [3]ਸੂਰਬੀਰ। [4](ਪਠਾਨ) ਗਏ। [5]ਅਬਦੁਲ ਖਾਂ ਨੂੰ ਕਿਹੋ ਨੇ।

–ਔਚਕ ਜੰਗ ਪਾਇ ਗਰ ਅਪਨੇ ਸ਼ੁਭਟ ਸੰਗ ਕੇ ਸ਼ਕਿ ਮਰਿਵਾਇ–॥੨੬॥ ਕਰਮਚੰਦਅਰੁ ਰਤਨਚੰਦ ਜੁਗ ਦੋਨ ਹੁੰਕੋ ਰਿਸ਼ਕਹਿ ਬੁਲਿਵਾਇ।ਬੂਝਨਿ ਕਰੋ 'ਕਹਾਂ ਤੁਮ ਹੋਰਤਿ ? ਪ੍ਰੇਰਤਿ ਚਮੂੰ ਅਧਿਕ ਮਰਿਵਾਇ ?। ਕਹਤਿ ਹੁਤੇ ਤੁਮ, ਗੁਰੁ ਢਿਗ ਜੋਧਾ ਨਹਿੰ ਕੋ, ਰੰਕ ਸਿੱਖ ਸਮੁਦਾਇ। ਆਟੇ ਮਹਿੰ ਜਿਮ ਲਵਨ ਥਤਾਵਤਿ, ਅਬਿ ਕਮ ਭਯੋ ਦਿਏ ਸ਼ਕਿ ਘਾਇ ?॥ ੨੭ ॥ ਪੰਚ ਹਜ਼ਾਰ ਚਮੂੰ ਕੇ ਸੰਗੀ ਪੰਚ ਚਮੂੰਪਤਿ ਦਿਏ ਸੰਘਾਰ। ਬਚੇ ਸੁ ਭਾਜੇ ਆਵਤਿ ਇਤਿ ਕੋ ਆਗੇ ਭਈ ਸ਼ਾਜ਼ਬ ਕੀ ਮਾਰ। ਨਬੀਬਖਸ਼ ਨੰਦਨ ਖ਼ਡ ਮੇਰੋ ਤਿਸ ਕੇ ਸਾਥ ਸੁ ਦੋਇ ਹਜ਼ਾਰਿ। ਔਰ ਹਜ਼ਾਰ ਦੋਇ ਸੰਗ ਲੀਜਹਿ ਗਮਨਹੁ ਆਗੈ ਜਹਿੰ ਥਡ ਰਾਰ[1]॥੨੮॥ਮੈਂ ਆਯੋ[2], ਤੁਮ ਤੇ ਕੁਛ ਪਾਛੇ, ਜਹਿੰ ਲਗਿ ਗੁਰੁ ਤਹਾਂ ਲਗਿ ਜਾਇ। ਗਹਹੁ ਕਿ ਮਾਰਹੁ ਬੇਗ ਸਿਧਾਰਹੁ'; ਬੋਲਯੋ ਰਤਨ ਚੰਦ ਬਿਸਮਾਇ:–'ਨਹੀਂ ਸੈਨ ਕੁਛ, ਤੁਮ ਭੀ ਜਾਨਹੁ,ਕੌਨ ਲਰਨ ਏਤੋ ਅਗੁਵਾਇ?।ਅਬਿ ਹਮ ਜੈ ਹੈਂ,ਪਿਖਹੁ,ਲਰੈ ਹੈਂ, ਕਿਮ ਅਟਕਹਿੰ ? ਸਭਿ ਜਾਹਿੰ ਪਲਾਇ' ॥ ੨੯ ॥ ਦੋਹਰਾ ॥ ਨਬੀਬਖਸ਼ ਪਿਤ ਸੋਂ ਕਹਯੋ 'ਕਯੋਂ ਚਿੰਤਾ ਚਿਤ ਦੀਨਿ ?। ਜਬਿ ਲੌ ਮੈਂ ਪਹੁੰਚਯੋ ਨਹੀਂ ਤਬਿ ਲੌ ਸੰਘਰ ਕੀਨਿ[3]॥੩੦॥ਦੇਖਹੁ ਕੈਸੇ ਮੈਂ ਹਤੋਂ, ਕੌਨ ਲਰੈਗੋ ਆਨਿ। ਅਨਿਕ ਜਾਤਿ ਕੇ ਰੰਕ ਨਰ ਇਕਠੇ ਕਰਿ ਦਲ ਠਾਨਿ[4] ॥ ੩੧ ॥ ਖੰਸ਼ਕ ਛੰਦ॥ ਮੈਂ ਗਹਿ ਲੈ ਹੌਂ । ਨਾ ਅਟਕੈ ਹੌਂ । ਕੌਨ ਅਰੈ ਗੋ। ਜੰਗ ਪਰੈ ਗੋ ॥੩੨॥ ਆਵਹੁ ਪਾਛੇ । ਆਯੁਧ ਕਾਛੇ[5] । ਕੋਇ ਨ ਝਾਲੈ । ਜੋ ਭਜਿ ਚਾਲੈਂ ॥੩੩॥ ਤੌ ਤੁਮ ਰੋਕੋ। ਠਾਂਢਿ ਬਿਲੋਕੋ। ਛੋਰਿ ਤੁਰੈਗੋਂ। ਘੇਰਿ ਨਿਮੈਗੋਂ॥੩੪॥ ਕਾਜ ਸੁਧਾਰੋ । ਧਾਮ ਪਧਾਰੋ[6] । ਲਾਜ ਰਖੀਜੈ । ਕੀਰਤਿ ਲੀਜੈ[7] ॥ ੩੫ ॥ ਯੌਂ ਕਹਿ ਚਾਲਾ । ਕੋਪ ਬਿਸਾਲਾ । ਲੈ ਕਰਵਾਲਾ । ਸੁੰਦਰ ਢਾਲਾ ॥ ੩੬ ॥ ਬੰਬਲਿਆਲਾ । ਤੋਮਰ ਭਾਲਾ[8] । ਰੂਪ ਕਰਾਲਾ । ਲੋਚਨ ਲਾਲਾ ॥ ੩੭ ॥ ਪੌਰਿ ਤੁਰੰਗਾ । ਚਚਲ ਅੰਗਾ । ਅਗ੍ਰ ਕੁਦਾਵਾ । ਜਨੌ ਨਟ ਜਾਵਾ ॥ ੩੮ ॥ ਦੋਹਰਾ ॥ ਅਪਰ ਚਮੂੰ ਚਾਲੀ ਭਯਹਿ ਜਿਮ ਜਲ ਕੇਰ ਪ੍ਰਵਾਹ। ਰਤਨਚੰਦ ਭਾ ਏਕ ਦਿਸ਼ਿ ਧਾਏ ਕਰਤ ਉਮਾਹ ॥ ੩੯ ॥ ਕਰਮਚੰਦ ਦੂਸਰ ਦਿਸ਼ਾ

---

[1]ਜੰਗ। [2]ਮੈਨੂੰ ਆਯਾ (ਜਾਣੈ)। [3]ਤਦੋਂ ਤੱਕ ਹੀ (ਗੁਰੂ) ਜੁੱਧ ਕਰਦਾ ਰਿਹਾ ਹੈ। [4]ਬਣਾਇਆ ਹੈ (ਗੁਰੂ ਜੀ ਨੇ)। [5]ਫਬਾਇਕੇ। [6]ਇਹ ਕਾਜ ਸੁਧਾਰ ਲਓ (ਤੇ ਫੇਰ) ਘਰ ਨੂੰ ਟੁਰ ਚਲ। [7]ਬੰਬਲਾ (=ਫੁੰਮਣਾਂ) ਵਾਲਾ ਤੋਮਰ ਤੇ ਭਾਲਾ। (ਦੇਖੋ ਪ੍ਰਯਾਇ ਦਸਮ ਗ੍ਰੰਥ ਪੰਨਾ ੧੧੩)

ਧੀਰ ਦੇਤਿ ਬਛਿ ਬੀਰ। ਗਹਿ ਲੈ ਹੈਂ ਅਬਿ ਗੁਰੂ ਕੋ ਪਹਿਲੇ ਚੱਲੇ ਚੀਰਿ[1] ॥੪੦॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਦਸਿ ਰਾਸੌ 'ਦਿਮਾਨਖਾਂ ਅਬਦੁਲਖਾਂ ਨਾਨੈ ਕੀ' ਪ੍ਰਸੰਗ ਬਰਨਨੰ ਨਾਮ ਪੰਚ ਤ੍ਰਿੰਸਤੀ ਅੰਸੂ ॥ ਬਚ ॥

੩੬. [ਕਰਮ ਚੰਦ ਫੜਕੇ ਛੱਡਿਆ]।

ਦੋਹਰਾ ॥ ਦੁੰਦਭਿ ਬਜੇ ਅਨੇਕ ਹੀ ਦਸ ਸਹੱਸ੍ਰ ਬਡ ਸੈਨ। ਉਮਡੀ ਆਵਤਿ ਜੰਗ ਕੋ ਬਿਧੀਚੰਦ ਪਿਖਿ ਨੈਨ ॥ ੧ ॥ ਨਿਸ਼ਾਨੀ ਛੰਦ ॥ ਪਿਖਨੇ ਪਿਰਾਗਾ ਨਿਕਟ ਨਿਜ ਤਿਸ ਕੋ ਸਮੁਝਾਯੋ। 'ਕਰਹੁ ਸ਼ੀਘ੍ਰਤਾ ਜਾਹੁ ਅਬਿ ਗੁਰੂ ਕਿਹ ਥਾਯੋ:—[2]ਆਗੈ ਆਵਤਿ ਬਾਹਨੀ ਸਭਿ ਜ਼ੋਰ ਲਗਾਏ। ਪਾਛੈ ਅਬਦੁਲ ਖਾਨ ਹੈ ਫਰਰੇ ਛੁਟਵਾਏ ॥ ੨ ॥ ਜੰਗ ਅੰਤ ਕੋ ਚਹਤਿ ਹੈ ਪੂਰੇ ਸਭਿ ਕਾਲਾ[3]। ਦੂਰ ਉਡਨੋ ਪੂਰਨੋ ਗਗਨ, ਜਨੁ ਘਟਾ ਬਿਸਾਲਾ—। ਸੁੰਧ ਦੀਨ ਸਤਿਗੁਰੂ ਕੋ—ਮਾਚਹਿ ਘਮਸਾਨਾ। ਜਨੋ ਰਜਾਇ ਹੁਇ ਰਾਵਰੀ ਮਾਰਹਿ ਤੁਰਕਾਨਾ—'॥੩॥ਸੁਨਤਿ ਪਿਰਾਗਾ ਭਥਿਗਯੋ ਲੈ ਦਸਕ ਸਯੋ ਗਾ ਜਸ ਥਲ ਮਹਿ ਸ਼੍ਰੀ ਸਤਿਗੁਰੂ ਹਰਿਗੋਬਿੰਦ ਸੂਰਾ। ਹਾਥ ਬੀਦਿ ਬੰਦਨ ਕਰੀ ਸਭਿ ਦਸ਼ਾ ਸੁਨਾਈ। 'ਅਬਦੁਲਖਾਂ ਅਬਿ ਆਪ ਹੀ ਆਯਹੁ ਅਗੁਵਾਈ ॥ ੪ ॥ ਚਢੀ ਫੌਜ ਸਮ ਘਟਾ ਕੋ ਆਵਤਿ ਉਮਡਾਈ। ਤਮਾਗਹੁ ਤੀਰ ਸਮੀਚ ਸਮ ਜਿਸ ਤੇ ਮਿਟਿ ਜਾਈ'। ਸੁਨਿ ਕਰਿ ਸ਼੍ਰੀ ਗੁਰ ਨੀਰ ਸੋ ਕਰ ਚਰਨ ਪਖਾਰੇ। ਕਰਸੋ ਸੁਚੇਤਾ ਸਕਲ ਬਿਧਿ ਮੁਛ ਸ਼ਸਤ੍ਰ[4] ਸਧਾਰੇ ॥ ੫ ॥ ਪਹਿਰ ਬਸਤ੍ਰ ਨਵੀਨ ਸਭਿ ਕਲਗੀ ਬਡ ਸ਼ੋਭੈ। ਜਗਾ ਥਯੋ ਹੀਰੇ ਬਡੇ ਜਿਨ ਪਿਖਿ ਮਨ ਲੋਭੈ। ਚੰਦ੍ਰਹਾਸ[5] ਚੋਰਾ ਰੁਚਿਰ ਲੈਕਰਿ ਗਰ ਪਾਯੋ। ਤਰਕਸ਼ ਜਰਨੋ ਜਵਾਹਰਨਿ ਜ਼ਾਹਰ ਦਮਕਾਯੋ ॥ ੬ ॥ ਤੀਛਨ ਭੀਛਨ ਤੀਰ ਗਨ ਈਛਨ[6] ਤੇ ਹੇਰੇ। ਖਪਰੇ ਸਰਪ ਸਮਾਨ ਜੇ ਭਰਿ ਲੀਨ ਘਨੇਰੇ। ਗਰ ਮੈ ਪਾਇ ਨਿਖੰਗ ਅਸ[7] ਪੁਨ ਸਿਪਰ ਸੰਭਾਰੀ। ਸ਼ੋਭਤਿ ਪਾਇ ਸਿਕੋਪ ਧਰਿ ਬਧਿ ਲੀਨ ਪਿਛਾਰੀ[8] ॥੭॥ਫੱਟੀ ਦੈ ਚੌਰੀ ਅਧਿਕ ਦਿਢ ਮੁਸ਼ਟਿ ਬਿਸਾਲਾ[9]। ਚਾਮੀਕਰ ਤੇ ਲਿਪਤਿ ਸਭਿ, ਦੀਪਤਿ ਦੁਤਿ ਜਾਲਾ। ਗਾਢੇ ਜੁਗ ਗੋਸ਼ੇ[10] ਬਡੇ ਪੈ ਬਹੁ ਲਪਟਾਏ[11]। ਕਾਰੀਗਰ ਚਾਖੇ ਨਿਕਟਿ ਕਹਿ ਕਰਿ ਕਰਿਵਾਏ ॥ ੮ ॥ ਦੀਰਘ ਘੋਰ ਕਠੋਰ ਬਡ ਜਿਸ ਖਿਚੈ ਨ ਕੋਈ।

[1](ਸਿਖਾਂ ਦੀ ਸੋਹਾ) ਚੀਰ ਕੇ। [2]ਤੇ ਆਖੇ ਕਿ.....। [3]ਮੌਤ ਨੇ। [4]ਹਥਿਆਰ। [5]ਤਲਵਾਰ। [6]ਨੇਜ਼ੇ ਨਾਲ। [7]ਮੋਸਾ ਭੁੱਥਾ। [8]ਮੋਢੇ ਤੇ ਟੰਗਕੇ ਪਿੱਛੇ ਲੈਣ ਲੀਤੀ (ਢਾਲ)। [9](ਧਨੁਖ ਦੀਆਂ) ਦੋ ਫਟੀਆਂ ਬਹੁਤ ਚੌੜੀਆਂ ਤੇ ਮੁੱਠ ਜਿਸ ਦੀ ਬਹੁਤ ਪੱਕੀ ਹੈ। [10]ਧਨੁਖ ਦੇ ਸਿਰੇ। [11](ਡੋਰ) ਬਹੁਤ ਤੰਦੀ ਲਪੇਟੀ ਹੋਈ ਹੈ।

ਗਿਨਤੀ ਟੈਕਨਿ ਕੀ ਨ ਕੁਛ, ਦਿਢ ਜੋਹ ਸੈਜੋਈ[1]। ਜਗਤ ਬਿਖੈ ਦੂਜਾ ਨ ਕੋ ਅੈਂਚਹਿ ਬਲ ਲਾਏ। ਲਿਯੋ ਸਰਾਸਨ ਹਾਥ ਅਸ ਗੁਨ ਜਾਂਹਿ ਸੁਨਾਏ ॥ ੯ ॥ ਸਰ ਮੋਟੇ, ਪਰ ਕੰਕ ਕੇ ਖਪਰੇ ਬਹੁ ਤੀਖੇ। ਜਿਸ ਤੇ ਛੁਟਿ ਕਰਿ ਬੇਗ ਤੇ ਬਡ ਸਰਪ ਸਰੀਖੇ। ਬੇਧਤਿ ਹੈਂ ਗਨ ਅਰਿਨਿ ਕੇ ਪ੍ਰਾਨਨਿ ਕਰਿ ਹਾਨ।ਗਹਿ ਕਰਿ ਸ਼੍ਰੀ ਸਤਿਗੁਰੁ ਬਲੀ ਹੋਏ ਸਵਧਾਨ॥੧੦॥ ਖੰਜਰ ਜਮਧਰ[2], ਕਮਰ ਸੋਂ ਪੁਨ ਧਰਨੋ ਤਮਾਚਾ। 'ਆਨਹੁ ਬਲੀ ਤੁਰੰਗ ਮਮ' ਬੋਲਨੋ ਗੁਰੁ ਸਾਚਾ। ਸੁਨਤਿ ਹੁਕਮ ਕਰਿ ਸ਼ੀਘ੍ਰਤਾ ਆਨਨੋ ਸ਼ਿੰਗਾਰਾ[3]। ਜਾਹਰ ਜਰਤਿ ਜਵਾਹਰਨਿ ਜਿਹ ਜ਼ੀਨ[4] ਸੁਧਾਰਾ ॥ ੧੧ ॥ ਲਾਂਗੁਲ[5] ਫੇਰਤਿ ਆਵਤੋ ਊਚੋ ਕਰਿ ਗਾਟਾ[6]। ਫੁਰਕਤਿ,ਪਗ ਕੋ ਧਰਤਿ ਹੈ ਧਰਨੀ ਕਹੁ ਕਾਟਾ।ਬਰਣ ਕੁਮੈਤ[7], ਸੁਵਰਣ ਕੇ ਭੂਖਨ ਚਮਕੰਤੇ। ਗਜ ਗਾਹਨਿ[8] ਜੁਤਿ ਸ਼ੋਭਤੋ ਕਵਿਕਾ ਚਰਬੰਤੇ[9] ॥ ੧੨ ॥ ਮਨਹੁੰ ਕਰਭ[10] ਬਲਿ ਪੁਛਟ ਹੈ ਦੁਸ਼ਟਨਿ ਦਰੜੰਤਾ। ਛਾਤੀ ਆਯੁਤ ਚਪਲ ਬਹੁ ਮਨ ਕਹਨੋ ਕਰੰਤਾ। ਪੂਰਬ ਕੋ ਬਡ ਭਾਗ ਤੇ ਸਤਿਗੁਰੁ ਤਰ ਆਯੋ। ਵਾਹਿਗੁਰੂ ਕਹਿ ਕਰਿ ਉਠੇ ਘੋਰਾ ਦਰਸਾਯੋ ॥ ੧੩ ॥ ਪਗ ਰਕਾਬ ਦੇ ਕਰਿ ਤਬੈ ਗਹਿ ਗ੍ਰੀਵ ਸੁ ਕੇਸਾ[11]। ਆਸਨ ਆਏ[12] ਵਾਗ ਗਹਿ ਬਲਿਵੰਡ ਬਿਸ਼ੇਸ਼ਾ।ਦੀਹ ਦਮਾਮਨਿ ਚੋਬ ਲਗਿ ਉਠਿ ਨਾਦ ਬਿਸਾਲੇ। ਸੱਜੀ[13] ਸਭਿ ਜੋਧਾ ਚਢੇ ਗਨ ਸ਼ਸਤ੍ਰ ਸੰਭਾਲੇ ॥੧੪ ॥ ਸਮੁਖ ਭਏ ਸ਼ੱਤ੍ਰੁਨਿ ਕੋ ਕਰਿ ਚਹਿਸਿ ਬਿਨਾਸਾ। ਕੁਛਕ ਚਲੇ ਦੇਖਤਿ ਭਏ ਬਡ ਜੰਗ ਤਮਾਸ਼ਾ। ਨਮਸਕਾਰਨੀ[14] ਗਨ ਚਲੈਂ,ਬਹੁ ਸ਼ਬਦ ਉਠੰਤੇ। ਮਨਹੁੰ ਮ੍ਰਿਦੰਗਨਿ[15] ਬਜਤਿ ਬਹੁ ਉਤਸਾਹ ਕਰੰਤੇ॥੧੫॥ ਮਾਰਿ ਮਾਰਿ ਮੁਖ ਕਰਤਿ ਹੈਂ ਜਨੁ ਗਾਵਤਿ ਗੀਤਾ। ਗੁਲਕਾਂ ਬ੍ਰਿੰਦ ਸੜਾਕ ਲਗਿ ਇਹ ਤਾਲ ਪੁਰੀਤਾ[16]। ਰੰਗ ਅਖਾਰਾ ਜੰਗ ਕੋ ਗੁਰੁ ਮਹਿਦ ਨਿਹਾਰਾ[17]।ਬੀਚ ਪ੍ਰਵੇਸ਼ਨਿ ਹੋਨਿ ਕੋ ਤਤਕਾਲ ਬਿਚਾਰ॥੧੬॥ਪਰਸਰਾਮ ਸ਼ਕਤੂ* ਸੁਭਟ ਦੋਨਹੁੰ ਤਬਿ ਆਏ। ਹਾਥ ਜੋਰਿ ਆਗੇ ਖਰੇ ਇਮ ਬਾਕ ਸੁਨਾਏ। 'ਮਹਾਂਰਾਜ ! ਅਵਿਲੋਕੀਏ ਸੰਗ੍ਰਾਮ ਤਮਾਸ਼ਾ। ਆਪ ਰਹਹੁ ਠਾਂਢੇ

[1]ਚਿੱਲਾ ਬਹੁਤ ਪੱਕਾ ਜੋੜਿਆ ਹੈ। [ਫਾ:, ਜ਼ਿਹ=ਚਿੱਲਾ]। [2]ਕਟਾਰ। [3]ਸ਼ਿੰਗਾਰ ਕੋ। [4]ਕਾਠੀ। [5]ਪੂਛ। [6]ਗਰਦਨ। [7]ਲਾਖਾ ਰੰਗ ਹੈ। [8]ਗਜਗਾਹਾਂ ਨਾਲ। [9]ਲਗਾਮ ਚੱਬਦਾ ਹੈ। [10]ਹਾਥੀ ਦਾ ਬੱਚਾ। [11]ਗਰਦਨ ਦੇ ਵਾਲ ਪਕੜ ਕੇ। [12]ਘੋੜੇ ਦੀ ਕਾਠੀ ਤੇ ਆਏ। [13]ਸੱਜ ਕੇ। [14]ਝੰਡੂਕਾਂ [15]ਢੋਲ। [16]ਤਾਲ ਪੜਿਆ ਜਾ ਰਿਹਾ ਹੈ। [17]ਭਾਵ ਜੰਗ ਭੂਮੀ ਵਿਚ ਜੰਗ ਦਾ ਜ਼ੋਰ ਗੁਰੂ ਜੀ ਨੇ ਬਹਤ ਛਿੱਨਾ।

*ਪਾ:—ਕੱਟੂ।

ਪ੍ਰਭੂ ਨਿਜ ਦਲ ਕੇ ਪਾਸਾ ॥੧੭॥ ਦਾਸਨ ਪ੍ਰਤਿ ਆਇਸੁ ਕਰਹੁ ਤੁਰਕਨਿ ਕੋ ਮਾਰੈਂ। ਰਾਵਰਿ ਬਾਕ ਪ੍ਰਤਾਪ ਤੇ ਬਲ ਧਰਿ ਸੰਘਾਰੈਂ। ਅਰਹਿੰ ਅਗਾਰੀ ਅਰਿ ਕਹਾਂ ਏ ਅਲਪ ਬਿਚਾਰੇ। ਲਵਪੁਰਿ ਦਿੱਲੀ ਆਗਰੇ ਲੁਟਿ ਕਰਹਿੰ ਉਜਾਰੇ' ॥ ੧੮ ॥ ਪਿਖਿ ਦੁਨਹਨਿ ਉਤਸਾਹ ਕੋ ਗੁਰ ਹੁਕਮ ਬਖਾਨਾ। 'ਪਿਖਹੁ ਜ਼ੋਰ ਜਹਿੰ ਜੰਗ ਕੋ, ਪਾਵਹੁ ਘਮਸਾਨਾ। ਸਨੈਂ ਸਨੈਂ ਹਮ ਆਇ ਹੈਂ ਜਹਿੰ ਅਬਦੁਲਖਾਨਾ। ਆਜ ਨਿਦਾਨ[1] ਸੁ ਕਰਹਿੰਗੇ ਗਨ ਤੁਰਕਨਿ ਹਾਨਾ' ॥੧੯॥ ਸੁਨਿ ਹਰਖੇ ਗੁਰ ਹੁਕਮ ਕੋ ਤਾਜ਼ੀ ਤਿਰਪਾਏ[2]। ਸ਼ਸਤ੍ਰ ਉਘਾਰੇ ਹਾਥ ਮੈਂ ਧੌਂਸੇ ਬਜਿਵਾਏ। ਲੈ ਕਰਿ ਕਿਤਿਕ ਅਨੀਕਨੀ" ਤੁਰਕਨਿ ਪਰ ਧਾਏ।ਜਥਾ ਮ੍ਰਿਗਨਿ ਗਨ ਹੇਰਿ ਕਰਿ ਕੇਹਰਿ ਇਹ ਧਾਏ* ॥੨੦॥ਪਰੇ ਜਾਇ ਤੁਪਕਨਿ ਚਲੀ ਐਸੀ ਇਕ ਬਾਰੇ । ਨਬੀ ਬਖਸ਼ ਕੇ ਸਹਿਤ ਹੀ ਆਏ ਕੁੜਿਆਰੇ। ਹੋਲਾ ਘਾਲਿ ਬਿਸਾਲ ਕੋ ਦੋਨਹੁੰ ਦਲ ਜੂਟੇ। ਬਾਜ਼, ਕੁਹੀ, ਜੁਰਰੇ ਮਨੋ ਪਿਖਿ ਆਮਿਖ ਟੂਟੇ ॥ ੨੧ ॥ ਪ੍ਰਥਮ ਤੁਫੰਗੰ ਮਾਰਿ ਕਰਿ ਗਨ ਤੀਰ ਪ੍ਰਹਾਰੇ। ਪੁਨ ਤੋਮਰ ਤਰਵਾਰ ਪਰ ਸ਼ਸ਼ਤ੍ਰਨ ਕਰ ਡ੍ਹਾਰੇ[3]। ਜਮਧਰ[4] ਲੈ ਪਹੁੰਚੇ ਸੁਭਟ ਮਾਰਤਿ ਅਰੁ ਖਾਤੇ। ਮੁਸ਼ਟ ਜੁੱਧ ਕੋ ਭਿਰਿ ਪਰੇ ਸੰਘਰ ਰਸ ਰਾਤੇ ॥ ੨੨ ॥ ਨਹਿੰ ਪੀਛੇ ਕੋ ਪਗ ਧਰਤਿ ਨਿਜ ਲਾਜ ਨਿਬਾਹੀ। ਮਾਰਿ ਮਾਰਿ ਮਰਿ ਮਰਿ ਗਿਰੇ ਕਟਿ ਆਪਸ ਮਾਂਹੀ। ਤੁਰਕਨਿ ਪਰ ਲੋਹਾ ਉਲਟ ਇਮ ਪਰਸੋ ਬਡੇਰਾ। ਜਿਯਤਿ ਦਿਖਤਿ ਕੈ ਮਰਿ ਗਏ ਗਨ ਦਲ ਇਕ ਬੇਰਾ ॥੨੩॥ ਹੋਤਿ ਬੁਦਬੁਦੇ[6]ਬ੍ਰਿੰਦ ਜਿਮ ਬਹੁ ਬਾਧੁ ਬਿਨਾਸੈ। ਤਿਮ ਮਰਿਗੇ ਰਿਪੁ ਸ਼ੀਘ੍ਰ ਹੀ ਕੋ ਭਾਗਤਿ ਭ੍ਰਾਸੈ[7]। ਕੋਪਸੋ ਬਿਧੀਆ ਤਬਿ ਫਿਰਸੋ ਬਿਚ ਜੰਗ ਨਿਸੰਗੈ। ਤਾਨਤਾਨ ਕਰਿ ਕਾਨ ਲਗਿ ਗਨ ਹਤਹਿ ਖਤੰਗੈਂ ॥੨੪॥ ਦ੍ਵੈ ਦ੍ਵੈ ਥਾਨ ਸੰਚਾਰਿਕੈ ਦ੍ਵੈ ਦ੍ਵੈ ਤਨੁ ਪਾਰੇ[8]। ਅਨਗਨ ਤੁਰਕਨਿ ਕੋ ਹਨੇ ਨਹਿੰ ਹੋਤਿ ਸੰਭਾਰੇ। ਚੰਚਲ ਬਲੀ ਤੁਰੰਗ ਕੋ ਨਹਿੰ ਕਹੂੰ ਟਿਕਾਏ। ਜਹਿੰ ਦੇਖੇ ਰਿਪੁ ਵਧਤਿ ਹੈਂ, ਤਹਿੰ ਦੇ ਉਥਲਾਏ ॥ ੨੫॥ ਤੁਰਕ ਬ੍ਰਿੰਦ ਮੈਂ ਬਰਿ ਗਯੋ ਹਨਿ ਮੁਗ਼ਲ ਪਠਾਨਾ। ਮਾਰਿ ਮਾਰਿ ਘਮਸਾਨ ਕਰਿ ਬਲਿਵਾਨ ਮਹਾਨ।ਜਿਤ ਦਿਸ਼ਿ ਕੋ ਬਿਚਰਤਿ ਬਲੀ ਹੁਇ

---

[1]ਅਤ। [2]ਘੋੜੇ ਟਪਾਏ। [3]ਸੋਨਾ। [4]ਸ਼ਸਤਰਾਂ ਪੁਰ ਹੱਥ ਪਾਏ। [5]ਬਰਛੀ। [6]ਬੁਲਬੁਲੇ। [7]ਕਈ ਡਰ ਕੇ ਭੱਜ ਚੱਲੇ। [8]ਦੋ ਦੋ ਤੀਰ (ਚਿੱਲੇ ਵਿਚ) ਸੰਨ੍ਹ ਕੇ ਦੋ ਦੋ ਤਨ ਪਾੜ ਸਿੱਟੇ (ਅ) ਪਾਰ ਕੀਤੇ।

*ਪਾ:—ਚਾਏ।

ਸਾਂਤ ਮਦਨ ਨ ਛੋਰ ਹੋਹਿ ਮਹਾਸੈ ਚਹਿਤ ਕਰਿ ਦਾਵ ਸੁ ਨਾਨਾ ॥ ੨੬ ॥ ਕਿਮ ਕੋ ਸਤੁਲ ਨ ਘਲਤਿ ਹੋ ਆਪ ਸ ਮਰਿ ਜੋ ਹੋਂ। ਗਰਜ ਬੰਗਾਰਤਿ ਹੈਨਬਿ, ਪਿਜ਼ਮ ਕੋਹਰਿ ਨਿਜ਼ਭਤੇ ਹੈ। ਔਰਿ ਚਾਪ ਕੋ ਸਰ ਤਜੈ ਤਕਿ ਤਕਿ ਰਿਪੁ ਛਾਤੀ। ਲਗਜ਼ਤਿ ਪਾਸ ਹੀ ਪਰਤਿ ਹੈ, ਹਥ ਤਰੈ ਪਪਾਤੀ ॥ ੨੭ ॥ ਚਿਤਨੋ ਸੈਂ ਚੈਦ ਤਨਜ ਚਲਿ ਸਨਮੁਖ ਆਵਾ ਪਰੀ ਲੋਥ ਪਰ ਲੋਥ ਸਹਿ ਸ਼ਰਨਤਿ ਬਿਥਰਾਵਾ। ਕਰਤਿ ਚੋਪ ਆਗੇ ਅਤਯੋ ਮੂਰਖ ਮਤਿ ਹੀਨਾ। ਬਿਧੀਏ ਕੀਨਿ ਚਿਨਾਰਿ ਕੋ ਬਡ ਆਨੰਦ ਲੀਨਾ ॥ ੨੮ ॥ ਕਹਤਿ ਭਯੋ "ਮਮ ਪਿਛ ਹਜੁਨੇ ਤੈਂ ਗੁਰੁ ਕੋ ਆਗੋਕਰਤਿ ਪ੍ਰਤੀਖਨ ਮੈਂ ਰਹਨੋ ਸੋ ਅਬਿ ਵੈਲ ਲਾਗੋ। ਜਿਮ ਚਾਹਤਿ ਸੋ ਬਿਧਿ ਬਨੀ ਰਣ ਮਹਿ ਭੁਜ ਹੈਰੇ। ਪਿਛ ਪਲਟਾ ਇਹੁ ਕਰਜ਼ ਸਿਰ ਉਤਰਹਿ ਅਬਿ ਮੇਰੇ ॥ ੨੯ ॥ ਪੁਰਬ ਭੁਮ ਕੋ ਮਾਰਿ ਕੈ ਚਲ ਖੇਤ ਅਜ਼ਾਲੇ। ਹਰਿਗੋਵਿੰਦ ਕੋ ਪੁਨ ਗਹੌਂ ਜੋਧਾ ਬਰਿਆਰੇ"। ਸੁਨਤਿ ਹਸਜ਼ੋ ਬਿਧੀਆ ਅਧਿਕ ਉ ਭਰ ਕੋ ਦੀਨਾ। "ਚਹਿਤ ਉਤਾਰਨੋ ਪਿਤ ਕਰਜ਼ ਤੁ ਮਹਾਂ ਪ੍ਰਬੀਨਾ" ॥ ੩੦ ॥ ਅਬਿ ਭੁਜ ਕੋ ਮਾਰਹਿ ਤੁਰਤ ਰਿਣ ਕੌਨ ਉਤਾਰੇ ?। ਇਹ ਜਿਮਾ ਸਭਿ ਕਰਤਿ ਹੈਂ ਕਿਮ ਨਿਰਲੰ ਧਾਰੇਂ ?"। ਕਰਮ ਚੈਦ ਇਮ ਸੁਨਤਿ ਹੀ ਤਕ ਤੀਰ ਪ੍ਰਹਾਰਾ। ਤਨਿ ਬਿਧੀਏ ਕੇ ਤਿਕ ਚੁਭ੍ਯੋ, ਗਰਿ ਖੇਂ ਚ ਨਿਕਾਰਾ ॥ ੩੧ ॥ ਪੁਨ ਤੁਰੰਨ ਹੀ ਤੀਰ ਖਰ ਤਕ ਔਰ ਚਲਾਯੋ*। ਹਯ ਕੁਦਾਇ ਬਿਧੀਏ ਤਬੈ ਨਿਜ ਗਯੰਤ ਬਚਾਯੋ। ਆਪ ਚੁਪ ਰਹਿ ਦਿਵ ਤੁਰਤ ਤੁਅਨੋ ਧਰਿ ਬਾਨਾ। ਸਨਮੁਖ ਹੈ ਫਿਰਾ ਤਬਹਿ ਤਕ ਸ਼ੱਤ੍ਰ ਨਿਸ਼ਾਨਾ ॥ ੩੨ ॥ ਲਗਜ਼ਨੇ ਬਾਜ ਕੋ ਭਾਲ ਮਹਿ ਗਾ ਪਾਛਲ ਪਾਰਾ। ਛੋੜ ਅਵਿਨੀ ਪਰ ਗਿਰ ਪਰਨੋ ਜਨੁ ਗਾਜ ਸੰਘਾਰਾ। ਪਹੁੰਚਨੋ ਬਿਧੀਆ ਨਿਕਟਿ ਚਲਿ ਨਹਿ ਖੜਗ ਪ੍ਰਹਾਰਾ ਦਈ ਤਾਂਗ ਹਯ ਕੋ ਤਰੋਤਰ ਉਛਰ ਨਿਕਾਰਾ ॥ ੩੩ ॥ ਗਹਿ ਲੀਨਸਿ ਕਰਿ ਸ਼ੀਘ੍ਰਤਾ ਪਾਛੇ ਕੋ ਚਾਲਾ। ਅਧਰ ਸਿੰਘ ਅਰੁ ਤੁਰਕ ਤਹਿ ਰਣ ਮਚਨੋ ਕਰਾਲਾ। ਪਰੇ ਬਹੁਤ ਅਰਿ ਰਾਇਕੈ ਤਿਹ ਚਹਿਤ ਛੁਹਾਏ। ਗੁਰੁ ਦਲ ਤੇ ਸ਼ਲਖੈਂ ਚਲੀ ਸਭਿ ਕੋ

---

[1]ਮੈਦਾਨ ਹੈ ਜਾਂਦਾ ਹੈ, ਭਾਵ ਸਫਾਇਆ ਕਰੀ ਜਾਂਦਾ ਹੈ। [2]ਘੋੜੇ ਤੋਂ ਹੇਠ ਡਿੱਗ ਪੈਂਦੇ ਹਨ। [3]ਨੇ ਸ਼ਲਵਾਨ ਜੋਧਾ ਹੈ। (ਅ) ਹੋ ਸ਼ਲਵਾਨ ਯੋਧੇ। [4]ਚੰਦੂ ਦਾ ਪੁਤਰ। [5]ਛੋਟਾ ਜਿਹਾ। [6]ਝੱਟ। (ਅ) ਝਜ ਕੇ। [7]ਹੇਠਾਂ ਉਤਰ ਕੇ (ਬਿਧੀ ਚੈਦ ਨੇ ਕਰਮ ਚੈਦ ਨੂੰ) ਕਹਿਆ। [8]ਭਾਵ ਗੁਰੂ ਜੀ ਵਲ ਫੜਕੇ ਲੈ ਚਲਿਆ।

*ਪਾ—ਤੁਰਨੇ ਹੂ ਚਲਾਯੋ।

ਅਟਕਾਯੋ॥੩੪॥ ਕਰੋ ਸ਼ੀਘ੍ਰਤਾ ਬਲ ਸਹਤ ਗਹਿ ਆਨਹੁ ਬੈਚੀ। ਸ਼੍ਰੀ ਗੁਰੁ ਹਰਿਗੋਵਿੰਦ ਜਹਿੰ ਪਾਯਹੋ ਤਿਨ ਪੈਰੀ। ਨੀਚ ਗੀਵ ਕੋ ਕਰਿ ਰਹਨੋ ਨਹਿ ਸਨਮੁਖ ਜੋਵਾ। ਬਿਧੀਆ ਬੋਲਨੋ 'ਪ੍ਰਭੂ ਜੀ! ਰਿਣ ਬਚ੍ਛ ਸਿਰ ਹੋਵਾ॥ ੩੫॥ ਪਲਟਾ ਪਿਤ ਲੈਬੋ ਅਯੋ ਰਿਣ ਉਤਰਨੋ ਨਾਹੀ। ਬੰਧਹੁ ਮਸ਼ਕੈਂ ਪਾਗ ਸੋਂ ਪਗ ਸ਼ਿੰਖਲ ਪਾਹੀ"। ਗੁਰੁ ਕ੍ਰਿਪਾਲ ਹਸਿ ਕਰਿ ਕਹਨੋ 'ਕਜਾ ਇਸ ਤੇ ਲੈਬੋ ?। ਛੋਰਿ ਦੇਹੁ ਕੁਜ਼ਿਆਰ ਕੋ ਪੁਨ ਕਰਹਿ ਨ ਐਬੋ॥ ੩੬॥ਜਥਾ ਦੁਸ਼ਟ ਪਿਤ,ਸੁਤ ਤਥਾ,ਤੁਰਕਨਿ ਕੋ ਚੇਰੋ। ਕੁਛਕ ਸੁਭ ਸਿਰ ਮੈਂ ਹਤਹ ਸਿਮਰਹਿ ਗੁਨ ਤੇਰੇ'। ਹੁਕਮ ਮਾਨਿ ਤਮਾਗਨੋ ਤਬੈ ਪਨਹੀ ਕਛ ਮਾਰੇ। ਨਹੀਂ ਬੋਲ ਮੁਖ ਆਵਤੋ ਭਾਗਨੋ ਛੁਟਿਹਾਰੇ"॥ ੩੭॥ ਜਾਇ ਮਿਲਨੋ ਤੁਰਕਨਿ ਬਿਖੈ ਜਹਿੰ ਅਬਦਲ ਖਾਨਾ। ਧਰਕਤਿ ਉਰ ਬਡ ਸ੍ਵਾਸ ਲੈ ਅਸ ਬਾਕ ਬਖਾਨਾ। 'ਗਹਨੋ ਮੋਹਿ ਲੈ ਕਰਿ ਗਏ ਗੁਰੁ ਜਹਾਂ ਖਰੋ ਹੈ। ਛਲ ਬਲ ਕੋ ਧਰਿ ਸ਼ੀਘ੍ਰਤਾ ਮੈਂ ਛੁਟਨਿ ਕਰੋ ਹੈ॥ ੩੮॥ ਸਿੱਖਨ ਕੋ ਮਾਰਤਿ ਅਯੋ,ਸਕਿ ਭੇਦ ਨਿਹਾਰ॥ਰਹਨੋ ਅਲਪ ਦਲ ਗੁਰੁ ਕੋ ਸਮੁਦਾਇ ਸੰਘਾਰਾ"। ਆਪ ਅਗਾਰੀ ਹੋਇ ਕੈ ਹੋਲਾ ਅਬਿ ਘਾਲੋ। ਹਰਿਗੁਰਿੰਦ ਕੋ ਲੋਹਿੰ ਗਹਿ, ਨਿਜ ਓਜ ਸੰਭਾਲੋ'॥ ੩੯॥ ਇਮ ਕਹਿ ਅਬਦੁਲਖਾਨ ਕੋ ਕੁਛ ਅੱਗੂ ਚਲਾਯੋ। ਅਪਰ ਤੁਰੰਗ ਜੂ ਸੈਗ ਚੋ ਤਿਸ ਪਰ ਚਢਿ ਧਾਯੋ। ਇਮ ਬਿਧੀਏ ਕੀ ਗਾਥ ਇਤਿ ਘਾਲਨੋ ਘਮਸਾਨਾ। ਪਰਸਰਾਮ ਸ਼ਕਤੂ ਓਤੇ ਦੋਨਹੁ ਰਣ ਥਾਨਾ॥ ੪੦॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮਿ ਰਾਸੇ 'ਚਦੂ ਸੁਤ ਗਹਿ ਕੈ ਛੋਰਨਿੰ' ਪ੍ਰਸੰਗ ਸ਼ਰਨਨੈ ਨਾਮ ਖਸ਼ਟ ਤ੍ਰਿੰਸਤੀ ਅੰਸੁ॥ ੩੭॥

੩੭. [ਨਬੀਬਖਸ਼, ਪਰਸਰਾਮ ਤੇ ਸ਼ਕਤੂ ਬੱਧ]।

ਦੋਹਰਾ॥ ਨਬੀਬਖਸ਼ ਲਸ਼ਕਰ ਮਹਾਂ ਲੇਕਰਿ ਆਯੋ ਸੈਗ। ਤੋਮਰ ਤਰ-ਵਾਰਨਿ ਤਬਰ ਗਹੇ ਤੁਫੈਗ ਖਤੈਗ॥ ੧॥ ਪਾਧੜੀ ਛੰਦ॥ ਭੁਰਿਯੰਤਿ ਤੁਪਕ ਬਾਰੂਦ ਸੈਗ। ਛਨਕੰਤਿ ਗਜਨਿ[੩] ਧਾਏ ਤੁਰੈਗ। ਠੁਕਿਯੰਤਿ ਗੁਲਕ ਤੋੜਾ ਸੰਭਾਰਿ। ਧੁਖਿਯੰਤਿ ਪਲੀਤਾ ਬਾਰਿ ਬਾਰਿ॥ ੨॥ ਕੜਕੰਤਿ ਨਾਦ ਜ੍ਵਾਲਾ ਉਗਾਲ[੪]। ਛੁਟਕੰਤਿ ਬ੍ਰਿੰਦ ਘਾਇਲ ਉਤਾਲ। ਇਤ ਉਤ ਤੁਰੈਗ ਸੂਰੇ ਧਵਾਇ। ਜੋ ਵਧਤਿ ਅੱਗੂ ਤਿਸ ਦੇਂ ਗਿਰਾਇ॥੩॥ ਗਿਰਯੰਤਿ

---

[੧]ਪੈਰਾਂ ਵਿਚ ਸੰਗਲ ਪਾ ਕੇ। [੨]ਛਟ ਕਵਕੇ। [੩]ਬਹੁਤਾ ਮਾਰਿਆ ਗਿਆ ਹੈ। [੪]ਛਡਕਾਉਂਦੇ ਹਨ ਗ਼ਜਾਂ ਨੂੰ। [੫]ਬੰਦੂਕਾਂ ਦਾ।

ਸੋ ਭਟ ਹਯ, ਆਇ ਧਾਇ। ਮਿਲਿ ਗਏ ਆਪ ਮਹਿੰ ਕਰਤਿ ਘਾਇ। ਮੁਖ ਮਾਰਿ ਮਾਰਿ ਜੋਧਾ ਰਟੈਤਿ। ਬਾਹੈਂ[1] ਕ੍ਰਿਪਾਨ ਅੰਗਨਿ ਕਟੈਤਿ ॥ ੪ ॥ ਤਬਿ ਪਰਸਰਾਮ ਸ਼ਕਤ ਬਿਸਾਲ। ਗਹਿ ਦੁਹਨਿ ਚਾਂਪ ਸਰ ਕੋ ਨਿਕਾਲਿ। ਪੂਰੋ ਤੁਰੰਗ ਬਡ ਬੇਗ ਸੰਗ। ਗਨ ਸੂਰ ਸਹਤ ਪਕਰੇ ਤੁਫੰਗ ॥੫। ਜਹਿੰ ਨਬੀ ਬਖ਼ਸ਼ ਬਡ ਬੰਧਿ ਟੋਲਿ। ਤਿਤ ਕੋ ਪਹੁੰਚਿ ਕਰਿ ਸਾਥਿ ਗੋਲ[2]। ਨਿਕਸੰਤਿ ਬੀਰ ਘੋਰਾ ਧਵਾਇ। ਛੁਟਕੰਤਿ ਤੁਪਕ ਰਿਪੁ ਨੇਰ ਜਾਇ ॥੬॥ ਬਜਿਯੰਤਿ ਪਟਹ ਭੇਰੀ ਬਿਲੰਦ। ਢਮਕੰਤਿ ਢੋਲ ਨਾਦਤਿ ਅਮੰਦ[3]। ਫਰਰੋ ਖੁਲਾਇ ਚਮਕੇ ਨਿਸ਼ਾਨ। ਕਰਿ ਅੱਗੁ ਰੋਪ[4] ਗਾਵੈ ਸਥਾਨ ॥ ੭ ॥ ਸ਼ਲਯੰ ਤੁਫੰਗ ਛੁਟੀ ਬਿਸਾਲ। ਮੁਖ ਸੀਸ ਫੋਰਿ ਗੋਰਤਿ ਉਤਾਲ। ਨਿਕਸੰਤਿ ਮੀਝ ਬਿਥਰੰਤਿ ਪਾਸ। ਕਰਿ ਸੋਤ ਜੁ ਮੋਚਕ ਕੇਸ ਪਾਸ[5] ॥੮॥ ਮੁਖ ਲਗਹਿ ਦੰਤ ਕੋ ਤੋਰਿ ਦੇਤਿ। ਕਿਹ ਆਂਖ ਫੂਟਿ ਥਿਰ ਜੰਗ ਖੇਤਿ। ਮਿਲਿ ਗਏ ਸੂਰ ਪਰ ਘੋਰ ਸ਼ੋਰਿ[6]। ਕਰਤੇ ਪੁਕਾਰ ਰਿਪੁ ਤੋਰਿ ਫੋਰਿ ॥੯॥ ਕੋ ਸ਼ਮਤਿ ਭਏ ਖੜਗਨਿ ਪ੍ਰਹਾਰਿ। ਕੋ ਕਰਤਿ ਤ੍ਰਾਸ ਕੋ ਹੈ ਸੁਮਾਰਿ[7]। ਕਿਤਿ ਗਿਰੇ ਮ੍ਰਿਤਕ ਹੈ ਕੈ ਕਿਕਾਣ[8]। ਤਰਫੰਤਿ ਕਿਤੇ ਨਹਿੰ ਨਿਕਸਿ ਪ੍ਰਾਣ ॥੧੦॥ ਬਲਵੰਤ ਬੀਰ ਕਰਿ ਰੁੰਡ ਮੁੰਡ। ਪਰਚੰਡ ਜੁੱਧ ਗਿਰਿ ਖੰਡ ਖੰਡ। ਖਿਚਿਯੰਤਿ ਪਕਰਿ ਆਂਤ੍ਰੈਂ[9] ਗੁਮਾਧ[10]। ਬਡ ਆਇ ਜੋਗਣੀ ਧਾਧ ਧਾਧ ॥੧੧॥ ਭਰਿਯੰਤਿ ਖਪਰ ਸ਼ੋਣੰਤਿ ਪਾਨ[11]। ਸਿਰ ਖਿੰਡੇ ਬਾਰ[12] ਕਰਿ ਨਾਚ ਗਾਨ। ਬਹੁ ਭੂਤ ਪ੍ਰੇਤ ਬੋਲੈਂ ਬਕਾਰਾਕਰਿ ਲਹੂ ਪਾਨ ਲੇਤੇ ਡਕਾਰ ॥੧੨॥ ਗਨ ਕੰਕ[13] ਨਾਦ ਚਾਵਡਿ[14] ਚਿੰਕਾਰ। ਬਡ ਭੀਮ ਕਾਕ ਕਾਂ ਕਾਂ ਪੁਕਾਰ। ਹਯ ਤਰੈ ਗਏ ਦਬਿ ਸੂਰ, ਸੋਇ। ਹਾਂਕਰਤਿ ਅਪਰ 'ਕਰਿ ਰੱਛ ਜੋਇ[15] ॥੧੩॥ ਮੁਰ ਆਪ ਮੋਰਤੇ ਮਰਤਿ ਘੋਰ[16]। ਭਾ ਤੁਮਲ ਜੁੱਧ[17] ਬਡ

---

[1]ਵਾਹੁੰਦੇ ਹਨ। [2]ਨਾਲ ਟੋਲਾ ਬਣਾਇਕੇ। [3]ਭਾਰੀ, ਉੱਚੀ। [4]ਰੋਕਕੇ। [5]ਸਿਰ ਦੀ ਮਿੱਝ ਨਿਕਲ ਕੇ ਪਾਸ ਖਿਲਰੀ ਹੈ, ਜੋ ਕਾਲੇ ਕੇਸਾਂ ਦੀ ਗੰਢ ਨੂੰ ਚਿੱਟਿਆਂ ਕਰ ਰਹੀ ਹੈ। [ਪਾਸ਼ਿ=ਕੋਲ। ਪਾਸ਼ੁ=ਰੱਸਾ, ਜੁੜੀ]। [6]ਭਯਾਨਕ ਰੌਲਾ ਪੈ ਗਿਆ। [7]ਕਈ ਮਾਰ ਪੈਂਦੀ (ਦੇਖਕੇ) ਡਰ ਰਹੇ ਹਨ। (ਅ) ਕਈ ਡਰਦੇ ਤੇ ਕਈ ਜ਼ਖਮੀ ਹੋ ਰਹੇ ਹਨ। [8]ਘੋੜਿਆਂ ਤੋਂ। [9]ਆਂਦਰਾਂ। [10]ਰਿੰਦ। [11]ਲਹੂ ਪੀਂਦੀਆਂ ਹਨ। [12]ਵਾਲ। [13]ਚਿੱਟੀ ਚੀਲ। [14]ਇੱਲਾਂ। [15]ਓਹ ਦੂਸਰਿਆਂ ਨੂੰ ਹਾਕਰਾਂ ਮਾਰਦੇ ਹਨ 'ਜੋ (ਸਾਡਾ) ਬਚਾ ਕਰਨਾ'। [16]ਅੰਨ੍ਵਯ:—ਮੁਰ ਮੋਰਤੇ ਘੋਰ ਮਰਤ ਆਪ। (ਓਹ) ਪਰਤ ਕੇ (ਮਰੇ) ਘੋੜਿਆਂ ਨੂੰ ਪਰੇ ਕਰਦੇ ਹੋਏ ਆਪ ਮਾਰੇ ਜਾਂਦੇ ਹਨ। [17]ਘੋਰ ਲੜਾਈ। (ਅ) ਹੱਥੋ ਹੱਥੀ ਦਾ ਜੁੱਧ। [ਸੰਸ:, ਤੁਮੁਲ। ਪੰ:, ਤੁਮਲ]।

ਮਾਚਿ ਸ਼ੋਰ। ਜਹਿੰ ਨਬੀਬਖਸ਼ ਤਹਿੰ ਅੱਗੂ ਸੂਰ। ਬਹੁ ਲਰੇ ਮਰੇ ਗਿਰਿ ਪਰਤਿ ਧੂਰ ॥ ੧੪ ॥ ਤਬਿ ਪਰਸਰਾਮ ਸ਼ਕਤੂ ਮਹਾਂਨ। ਭਟ ਦੁਊ ਚਾਂਪ ਕੋ ਤਾਨਿ ਤਾਨਿ। ਸਰ ਸਰਪ ਸੁ ਸਮਸਰ ਮਾਰਿ ਮਾਰਿ।ਚਲਿ ਜਾਤਿ ਸਮੁਖ ਤਾਂਕੇ ਜੁਝਾਰ[1] ॥ ੧੫ ॥ ਇਮ ਮਚੀ ਲੋਹ ਕੀ ਮਾਰਿ ਭੂਰ। ਬਹਿ ਚਲਨੋ ਸ਼ੋਣ ਗਈ ਲੋਥ ਪੂਰ। ਤਬਿ ਤੁਰਕ ਤ੍ਰਾਸ ਕੋ ਧਾਰਿ ਭਾਗਿ। ਨਹਿੰ ਜਮੇ ਪਾਂਇ, ਬਡ ਸ਼ਸਤ੍ਰ ਲਾਗਿ ॥ ੧੬ ॥ ਗੁਰ ਬੀਰ ਏਕ, ਦਸ ਤੁਰਕ ਸੰਗ। ਕਰਿ ਕਰਿ ਪ੍ਰਹਾਰ ਮਰਿ ਮਾਰਿ ਜੰਗ। ਤਬਿ ਨਬੀਬਖਸ਼ ਪਿਖਿ ਭਾ ਹਿਰਾਨ।–ਇਹ ਭਯੋ ਕਹਾਂ ਨਹਿੰ ਜਾਇ ਜਾਨ ॥ ੧੭ ॥ ਮਰਿ ਗਈ ਸੈਨ, ਸਿਖ ਅਲਪ ਪਾਸ[2]। ਠਹਿਰੈਂ ਨ ਅੱਗੂ ਬਡ ਪਾਇ ਤ੍ਰਾਸ। ਪਰਿ ਗਯੋ ਲੋਹੁ ਪੂਠੇ ਕਰਾਲ। ਜਹਿੰ ਕਹਾਂ ਸੂਰ ਮਰਿ ਤੁਰੰਗ ਜਾਲ–॥ ੧੮ ॥ ਨਿਜ ਹਯ ਧਵਾਇ ਰੋਕੰਤਿ ਬੀਰ। 'ਸਭਿ ਹਟੋ,ਥਿਰੋ, ਕਿਮ ਭਜਤਿ ਧੀਰ?।ਤੁਮ ਬਡ ਸ਼ਗੂਰ ਸੋਂ ਕਹਤਿ ਨੀਤਿ।–ਰਣ ਬਿਖੈ ਸਦਾ ਹਮ ਲੇਤਿ ਜੀਤਿ–॥ ੧੯ ॥ ਅਬਿ ਅਲਪ ਸਿੱਖ ਨਹਿੰ ਇਲਮ ਜਾਨਿ[3]। ਨਹਿੰ ਸ਼ਸਤ੍ਰ ਬੰਧਨੇ ਮਹਿੰ ਸੁਜਾਨਿ। ਤਿਨ ਪਾਸ ਤੇ ਸੁ ਤੁਮ ਤ੍ਰਾਸ ਧਾਰਿ। ਕਿਨ ਤੇ ਭਜੋ?ਜਿਨ ਕਹਿੰ ਗਵਾਰ[4]? ॥੨੦ ॥ ਪੁਨ ਜਿਯਤਿ ਸਭਾ ਮਹਿੰ ਕਹਹੁ ਕਾਂਹਿ[5]?।–ਹਮ ਬਚੇ ਭਾਜਿ ਤਹਿੰ ਲਰਿਯ ਨਾਂਹਿ–[6]। ਇਮ ਕਹਿ ਰਿਸਾਇ ਨਿਜ ਸੈਨ ਮੋਰਿ। ਬਿਚ ਥਿਰਯੋ ਆਪ ਕਰਿ ਜ਼ੋਰ ਸ਼ੋਰ ॥ ੨੧ ॥ ਪਿਖਿ ਨਬੀਬਖਸ਼ ਕੋ ਪਰਸ ਰਾਮ। ਬਡ ਤੁਰੰਗ ਧਵਾਇ ਐਂਚਤਿ ਲਗਾਮ। ਤਨ ਬਿਖੈ ਬਿਭੂਖਨ ਜਟਤਿ ਹੀਰ। ਬਹੁ ਚਮਕਤਿ ਚਾਮੀਕਰ[7] ਸਰੀਰ ॥ ੨੨ ॥ ਸਿਰ ਬਧਨੋ ਸੁ ਚੀਰਾ ਛੋਰਦਾਰ[8]। ਬਡ ਮੋਲ ਕੋ ਸੁ ਪਟ ਸ਼ੁਭਤਿ ਚਾਰੁ। ਕਟਿ ਸੰਗ ਬੰਧਿ ਖੜਗੌਂ ਨਿਖੰਗ। ਕਰ ਮੈਂ ਕਮਾਨ ਬਿਚਰਤਿ ਨਿਸੰਗ ॥੨੩॥ ਬਹੁ ਚਪਲ ਚਲਾਕੀ ਚਾਰੁ ਅੰਗ। ਬਡ ਮੋਲਿ ਬਲੀ ਸੁੰਦਰ ਤੁਰੰਗ। ਜਿਹ ਜ਼ੀਨ ਜਰਾਊ ਬਹੁ ਸੁਹਾਇ। ਰਣ ਬਿਖੈ ਚੌਂਪ ਸੋਂ ਸਮੁਖ ਆਇ ॥ ੨੪ ॥ ਪਿਖਿ ਪਰਸਰਾਮ ਚਾਹਤਿ ਪ੍ਰਹਾਰ।ਤਬਿ ਤਜੇ ਤੀਰ ਤੀਖੈਅਗਾਰ।ਸ਼ਕਤੂ ਬੁਲਾਇ ਅਪਨੈ ਸਮੀਪ। ਕਹਿ 'ਇਸਹਿ ਹਤਹੁ,ਹੈ ਬਡ ਮਹੀਪ[9]' ॥ ੨੫ ॥ ਪਿਖਿ ਅਨੰਦ ਪਾਇ ਦੋਨਹੁ ਸੁ ਬੀਰ। ਇਤ ਉਤ ਧਵਾਇ ਹਯ ਤਜਿਤ ਤੀਰ।

[1]ਤਿਨ੍ਹਾਂ ਸੂਰਮਿਆਂ ਦੇ ਸਾਮ੍ਹਣੇ। [2]ਪਾਸੋਂ। [3](ਜੁੱਧ ਦੀ) ਵਿਦਿਆ ਨਹੀਂ ਜਾਣਦੇ। [4]ਕਿਨ੍ਹਾਂ ਤੋਂ ਭਜਦੇ ਹੋ? ਜਿਨ੍ਹਾਂ ਨੂੰ ਗੰਵਾਰ ਕਹਿੰਦੇ ਹਨ? [5]ਕੀ ਕਹੋਗੇ? [6]ਸ਼ੇਲੇ ਨਾਲ। [7]ਪੱਲਿਆਂ ਵਾਲਾ। [8](ਇਹੋ ਹੀ) ਵਡਾ ਰਾਜਾ ਹੈ।

ਜਾਨੈ ਸਭਟ ਸੈਗ ਲੂਲਕ ਹੁ ਮੁਹਾਨ। ਹੋਲਾ ਸੁ ਘਾਲਿ ਬਛ ਸ਼ੀਰ ਕੀਨਿ ॥ ੨੬ ॥ ਬੁਲਕਾਨਿ ਕੋਹਿ ਥਕੁਖਾ ਬਮਾਲ। ਦੁਹੁ ਦਿਸ਼ਅੰਨ ਤੇ ਬਹੁ ਭੀ ਕਰਾਲ। ਤਬਿ ਨਬੀਬਖਸ਼ ਬਾਕ ਸੁ ਬੋਲ ॥ ਬਹੁ ਅਤਰ ਸੈਗ ਜਿਸ ਕੇ ਸੁ ਚੀਰ ॥੨੭ ॥ ਕਰ ਗਹਿ ਕਮਾਨ ਲੈ ਬਾਨ, ਚੋਪਿ। ਮਾਰੇ ਸਥਿਗ ਚਿਤ ਚੌਪਿ ਕੋਪ। ਲਲਕਾਰ ਸਿਕਲਿ ਤੇ ਅੱਗੇ ਧਾਇ। ਦਲ ਕੋ ਹਟਾਇ ਨਿਜ ਸੈਗ ਲਯਾਇ ॥ ੨੮ ॥ ਸ਼ਸਤਰ ਸੈਗ ਛਿ ਤੋਮਰ ਤੁਫੈਗ। ਚਲਿਯੰਤਿ ਖੜਗ ਛਟਿਯੰਤਿ ਅੰਗ। ਦਰੜੈਂਤਿ ਸੂਰ, ਢਰੜੈਂਤਿ ਢਾਲ[1]। ਚਰੜੈਂਤਿ ਚਾਂਪ[2] ਮਰੜੈਂਤਿ ਨਾਲ[3] ॥ ੨੯ ॥ ਥਰਥੜੈਂਤਿ ਧੋਲ ਸਰੜੈਂਤਿ ਸੇਲ[4]। ਤੜਕੈਂਤਿ ਤੀਰ[5], ਭਰਥੜੈਂ ਭਯਾਲ[6]। ਰੜਕੈਂਤਿ ਘਾਵ ਥਰਥੜੈਂਤਿ[7] ਬੀਰ। ਥਿਰਕੈਂਤਿ ਥਕਥਿ, ਥਰਕੈਂਤਿ-ਭੀਰ[8] ॥ ੩੦ ॥ ਕਹਿਰੈਂਤਿ ਕੂਕ[10] ਹਹਿਰੈਂਤਿ ਜਾਤਿ[11]। ਅਹਿਰੈਂਤਿ ਕੋਇ ਕਰਿਯੰਤਿ ਗਾਤ[12] ਤਬਿ ਨਬੀਬਖਸ਼ ਕੇ ਬਾਨ ਮੰਡਿ। ਸਿਖ ਗਿਰੇ ਬਿਰਿਕ ਹੁਇ ਅੰਗ ਭੰਗ ॥ ੩੧ ॥ ਪਿਖਿ ਪਰਸ਼ਰਾਮ ਉਰ ਕੋਪ ਠਾਨਿ। ਦਿਕ ਜੋ ਬਾਨੁ ਧਨੁ ਅਧਿਕ ਤਾਨਿ। ਲਗਿ ਗਾ ਤੁਰੰਗ ਕੇ ਤੀਰ ਥਾਨ। ਬਿਧਿ ਭਯੋ ਪਾਰਿ ਗਿਰਿ ਤਾਖ ਮਹਾਨ ॥ ੩੨ ॥ ਤਬਿ ਨਬੀਬਖਸ਼ ਸੈਭਾਰਿ ਅੱਖ। ਦਿਯ ਧਾਇ ਰੋਖ, ਕਰ ਧਾਰਿ ਚਾਂਪ। ਸਰ ਪਰਸ਼ਰਾਮ ਕੇ ਸਾਰਿ ਅੰਗ। ਖਰ ਪਰੇ ਪਾਰਿ ਗਿਰ ਤਜਿ ਤੁਰੰਗ ॥ ੩੩ ॥ ਤਿਸ ਭਈ ਮੁਰਛਾ ਧਨੁਖ ਜੋਗ। ਬਹੁ ਸਿੱਖ ਆਇ ਰੱਛਨੈ ਸੁ ਘੇਰਿ। ਗਹਿ ਖੜਗਾਹਿ ਸ਼ਕਤੂ ਦਿਚ ਬਿਸਾਲ। ਤਿਸ ਕੀ ਸਹਾਇ ਮਹਿੰ ਗਹਿ ਮੁ ਢਾਲ ॥ ੩੪ ॥ ਤੁਪ ਚਰਨੈ ਸੂਰ ਆਗੇ ਖਰੋਇ। ਉਤ ਪਰੇ ਤੁਰਕ ਗਨ ਕੀਨਿ ਦੋਇ[13]। ਹੋਲਾ ਸੁ ਘੁਮਿਲ ਕਾਹਿ ਚੀ ਸੁਭੱਟ। ਤਨ ਕਾਟਿਕਾਟਿ ਕੀਤਿਕ ਦਬੱਟ ॥ ੩੫ ॥ ਤਬਿ ਪਰਨੈ ਜੋਰ ਭਲੋ ਕੋ ਮਹਾਨ। ਨਹਿ ਭਜੂ ਸਿੱਖ ਤਾਜ ਦੀਨਿ ਜਾਨ। ਜੋ ਨਿਰ ਆਇ ਤਿਸ ਕਰਤਿ ਘਾਵ[14]*। ਤਿਹ ਤੁਪਕ ਤੀਰ ਤੋਮਰ ਚਲਾਵ*[15] ॥ ੩੬ ॥ ਤਬ ਪਰਸ਼ਰਾਮ ਕੇ ਨਿਕਟਿ ਠਾਂਢਾਬਹੁ ਭਈ ਖੜਗ ਸੋਂ ਕਾਟ

ਜਨਮ ਸਾ ੧ (ਨੰ) ਵਰਜ਼ ਸਾਰੇ ਹਨ ਸੂਰਮੇ (ਤੜਫ਼ ਦੀਆਂ) ਤਿਰਗਦੀਆਂ ਹਨ ਢਾਲਾਂ। ੨ਚਿੜਕਦੇ ਹਨ ਧਨੁਖ ॥ ੩(ਜਿਨ੍ਹਾਂ ਨੂੰ ਲਗਦੇ ਹਨ ਤੀਰ ਸੋ) ਸਾਰੇ ਅਰੜਾਉਂਦੇ ਹਨ। ੫ਖੜਾਕ ਹੁੰਦਾ ਹੈ ਲੋਹੇ ਦੇ ਟੋਪਾਂ ਤੇ ਬਖ਼ਤਰ ਦਾ। ੬ਤੀਰ ਤੜਫ਼ਾਕੇ ਮਾਰਦੇ ਹਨ। ੭ਢਾਹ ਤਰਦੇ ਹਨ ਕਾਇਰ। ੮ਬੋਕਦੇ ਹਨ। ੯ਥਰਕ ਕੇ ਖਿੜਕਦੇ ਹਨ ਤੇ ਕੰਬਦੇ ਹਨ ਕਾਇਰ। ੧੦ਕੂਕਾਂ ਕਹਿਰ ਦੀਆਂ ਮਾਰਦੇ ਹਨ। ੧੧(ਤੜਫ਼ ਨਾਲ) ਕੰਬ ਜਾਂਦੇ ਹਨ। ੧੨ਕੋਈ ਅੜਦਾ ਹੈ ਉਸ ਦਾ ਸਰੀਰ ਕਟ ਜਾਂਦਾ ਹੈ। (ਅ) ਕਈਆਂ ਦੇ ਸਰੀਰ ਕੱਟੇ ਜਾਕੇ ਲਕੜੀ ਵਾਂਗੂ ਤੱਛੇ ਜਾਂਦੇ ਹਨ। [ਕਿੰ, ਅਹਰਨਾ=ਡੋਲਣਾ, ਡੁੱਕਣਾ]। ੧੩ਬਹੁਤੇ ਅੱਗੇ ਹੋਏ। ੧੪ਨਾਸ। *ਦਿਨਾਂਤੁਕਾਂ ਦਾ ਕਈ ਹੁਸਖਿਆਂਵਿਚ ਪਾਠ ਨਹੀਂ ਹੈ।

ਬਾਢ੍ਹਾ ਘਟਿਕਾ ਮਝਾਰ ਕਰਿ ਮਾਰਿ ਮਾਰਿ। ਗਿਰ ਪਰੇ ਸੂਰ ਸੈਂਕਰ ਹਜ਼ਾਰ ॥੩੭॥ ਗਨ ਤੁਰਕ ਓਰੜੇ ਨੇਰ ਪਾਇ। ਕਰਿ ਸ਼ੋਰ ਘੋਰ ਚਾਹਸਿ ਭਜਾਇ। ਤਬਿ ਖੜਗ ਹਤਹਿ ਸ਼ਕਤੂ ਕਰਾਲ। ਰਿਪੁ ਕੋ ਪ੍ਰਹਾਰ ਕਰਿ ਓਟ ਢਾਲ ॥ ੩੮ ॥ ਰਣ ਥੰਭ ਮਨਹੁ ਗਾਢੋ ਖਰੋਇ। ਬਹੁ ਸਿੱਖ ਸਹਾਇਕ ਸੰਗ ਜੋਇ। ਗਨ ਤੁਰਕ ਮਾਰਿ ਅੰਧਾਰ ਲਾਇ। ਜਿਮ ਦੀਪ ਪਤੰਗਨਿ ਪਰਹਿ ਆਇ ॥ ੩੯ ॥ ਤਬਿ ਪਰਸਰਾਮ ਸੁਧਿ ਪਾਇ ਅੰਗ। ਹੁਇ ਸਾਵਧਾਨ ਅਵਿਲੋਕ ਜੰਗ। ਉਠਿ ਠਾਂਢਿ ਹੋਇ ਸ਼ਸਤ੍ਰਨਿ ਸੰਭਾਲਿ। ਪਿਖਿ ਨਬੀ ਬਖਸ਼ ਕੋ ਰਿਸਿ ਬਿਸਾਲ ॥ ੪੦ ॥ ਜਹਿਂ ਖਰੋ ਜਾਇ ਭਟ ਭੀਰ ਕੀਨ। ਖੜਗਨਿ ਪ੍ਰਹਾਰਿ ਬਹੁ ਦਾਵ ਲੀਨਿ। ਸੂਰੇ ਸਮੂਹ ਚਮਕੀ ਕ੍ਰਿਪਾਨ। ਸ਼ਕਤ ਸਮੇਤਿ ਗਨ ਸਿੱਖ ਆਨਿ[1] ॥੪੧॥ ਬਹੁ ਚਲੇ ਖੜਗ ਕਰਿ ਕਰਿ ਪ੍ਰਹਾਰ। ਸਿਰ ਨਬੀਬਖਸ਼ ਕੋ ਕਾਟਿ ਡਾਰਿ।ਬਿਚ ਜੁੱਧ ਗਿਰੋ ਕਟਿ ਕਟਿ ਮਹਾਨ। ਤਨ ਛੁਟੇ ਪ੍ਰਾਨ ਨਹਿਂ ਛੁਟਿ ਕ੍ਰਿਪਾਨ ॥ ੪੨ ॥ ਰਣ ਪਰੀ ਲੋਥ ਆਖਨ ਉਘਾਰ*। ਬਹੁ ਪਰੇ ਅਰਿਨਿ ਸੋਂ ਅਰਿ ਜੁਝਾਰ[2]। ਗਨ ਤੁਰਕ ਬਿਲੋਕਨੋ ਭਾ ਨਿਕੰਦ। ਰਣ ਅਬਦੁਲ ਖਾਂ ਨੰਦਨ[3] ਬਿਲੰਦ ॥ ੪੩ ॥ ਜਹਿਂ ਪਰਸ਼-ਰਾਮ ਸ਼ਕਤੂ ਜੁਝਾਰ। ਕਟਿ ਗਏ ਦੋਨ ਬਹੁ ਰਿਪੁਨਿ ਮਾਰਿ। ਲਰਿ ਤ੍ਰਿਪਤਿ ਹੋਇ ਦੀਨੇ ਸੁ ਪ੍ਰਾਨ। ਜੋ ਜਿਯਤਿ ਹਟੈ ਬਹੁ ਸ਼ਮਾਨ ਮਾਨਿ[4] ॥੪੪॥ ਦੋਹਰਾ॥ ਦੁਹੂੰ ਦਿਸ਼ਨਿ ਤੇ ਥਕਿ ਗਏ ਮਿਟੇ[5] ਜੰਗ ਤੇ ਸੂਰਿ। ਲੋਥਨਿ ਪਰਿ ਲੋਥੇਂ ਪਰੀ ਕਰਦਮ ਸ਼ੋਣਿਤ ਧੂਰਿ[6] ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸ਼ਸਟਮ ਰਾਸੇ 'ਨਬੀਬਖਸ਼ ਅਰ ਪਰਸਰਾਮ ਸ਼ਕਤੂ ਬੋਧ' ਪ੍ਰਸੰਗ ਬਰਨਨੇ ਨਾਮ ਸਪਤ ਤ੍ਰਿੰਸਤੀ ਅੰਸੂ ॥ ੩੯ ॥

੩੯. [ਕਰੀਮ ਬਖਸ਼ ਹੱਲੇ ਲਈ ਤਿਆਰ ਹੋਜਾ]।

ਦੋਹਰਾ॥ ਦੌਰਿ ਗਏ ਦੈ ਦਾਸ ਤਬਿ ਜਹਿਂ ਥਿਰ ਅਬਦੁਲਖਾਨ[1] ਦੇਖਯੋ ਕਹਾਂ ਨਬਾਬ ਜੀ ! ਬਿਗਰਜੋ ਕਾਜ ਮਹਾਨ ॥ ੧ ॥ ਤੋਟਕ ਛੰਦ ॥ ਤੁਵ ਨੰਦਨ ਚੰਦ ਮਨਿੰਦ ਹੁਤੋ। ਰਿਪੁ ਬ੍ਰਿੰਦਨਿ ਕੰਦਤਿ ਸੋ ਪਿ ਹਤੋ[2]। ਘਮਸਾਨ ਘਨੋ ਕਰਿ ਜੰਗ ਮਹੀ। ਪਿਛਵਾਇ ਹਟਜੋ ਇਕ ਪੈਰ ਨਹੀਂ॥੨॥ਅਰਜੋ ਸਰ ਤੇ[3]

---

[1]ਆਏ। [2]ਸੂਰਮੇ ਅੜ ਪਏ। [3](ਦਾ) ਪੁੱਤ੍ਰ। [4]ਜੇਹੜੇ ਜੀਉਂਦੇ ਸਨ ਓਹ ਬਹੁਤੀ ਥਕਾਨ ਮੰਨਕੇ ਹਟ ਗਏ। [5]ਹਟ ਗਏ। [6]ਧੂੜ ਤੇ ਲਹੂ (ਮਿਲਕੇ) ਚਿੱਕੜ ਹੋ ਗਿਆ। [1]ਮਾਰਦਾ ਹੋਇਆ ਸੋ ਬੀ ਮਾਰਿਆ ਗਿਆ। [2]ਤੀਰਾਂ ਨਾਲ ਵਿੰਨ੍ਹੇ। [ਹਿੰਦੀ, ਅਰਜਨਾ, ਅਰ੍ਜੁਨਾ=ਚਮਕਾ ਲੈਣਾ। ਸੰਸ:, ਅਰ੍ਜ੍=ਪ੍ਰਾਪਤਕਰ:]। (ਅ) ਅਰਿ ਜੋ=ਜੋ ਵੈਰੀ ਸਨ ਤੀਰਾਂ ਨਾਲ।

*ਪਾ:—ਤੁੰਡਹਿ ਉਘਾਰ।

ਬਰਜੋ ਤਰਜੋ[1]। ਕਟਿ ਆਪਿ ਗਿਰਜੋ ਪੁਰਜੋ ਪੁਰਜੋ। ਬਹੁ ਧੀ ਤੇਹ ਸੈਗ ਤਹਾਂ। ਗਨ ਲੋਥ ਪਰੀ ਥਹਿ ਸ਼ੋਣ[2] ਮਹਾਂ ॥੩॥ ਸੁਨਿ ਬ ਸ਼ਿਤਾਬ ਤਬੈ।ਸਮ ਥਾਂਨ ਲਗੇ ਤਿਸ ਬੈਨ ਸਬੈ।ਰੁਦਨੰਤਿ ਬ ਪ ਕਰੈ। 'ਤ੍ਰਿਪਤਜੋ ਨਹਿੰ ਦੇਖਿ,ਲਖਜੋ ਨ ਮਰੈ[3]॥੪॥ਗਮਨਜੋਂ ਕਿਸ ਥਾਨਹਿੰ ਪ੍ਰਾਨ ਤਜੇ। ਮੁਝ ਛੋਰਿ ਗਯੋਂ ਰਣ ਤੇ ਨ ਭ[4]! ਕਿਮ ਜਾਇ ਲਰਜੋ ? ਨਹਿੰ ਪਾਛਿ ਰਹਜੋਂ।ਤੁਝ ਜਾਤਿ ਬਡੋ ਸਮੁਝਾਇ ਕਹਜੋਂ'॥੫॥ ਲਘੁ ਨੰਦਨ ਆਇ ਗਯੋ ਸੁਨਿ ਕੈ। ਸਮੁਝਾਇ ਪਿਤਾ ਕਹੁ,ਯੋਂ ਭਨਿ ਕੈ। 'ਬਿਰਲਾਪਤਿ ਆਪ, ਨਿਲਾਘਕ ਤੈਂ[5]। ਸਭਿ ਲੋਕ ਨਿਹਾਰਤਿ ਨਾਘਕ ਤੈਂ[6]॥ ੬॥ ਅਬਿ ਧੀਰ ਧਰੋ, ਨਹਿੰ ਜੋਗ ਤੁਮੈਂ। ਨਹਿੰ ਰੋਦਨਿ ਕੋ ਇਹ ਜਾਨਿ ਸਮੈਂ। ਜਬਿ ਲੌ ਗੁਰ ਕੋ ਗਹਿ ਲੇਹੁੰ ਨਹੀਂ। ਰਣ ਬੀਚ ਕਿਧੌਂ ਹਤਿ ਦੇਹੁੰ ਤਹੀਂ ॥ ੭॥ ਤਬਿ ਲੌ ਨ ਹਟੋਂ,ਬਡ ਜੰਗ ਕਰੌਂ।ਅਬਿ ਆਇਸੁ ਮੋਹਿ ਭਲੇ ਉਚਰੌ। ਗਹਿ ਲਯਾਇੰ ਗੁਰੂ ਤਬਿ ਬਾਤ ਰਹੈ। ਨਤੁ ਸ਼ਾਹੁਜਹਾਂ ਧਿਧਿਕਾਰ ਕਹੈ'॥ ੮॥ ਲਘੁ ਨੰਦਨ ਤੇ ਸੁਨਿ ਬਾਕ ਤਬੈ। ਧਰਿ ਧੀਰਜ ਕੋ ਤਜਿ ਸ਼ੋਕ ਸਬੈ। ਉਮਡਜੋ ਰਣ ਕੋ ਦਲ ਸੈਗ ਲਿਯੋ। ਹਥਿਆਰ ਸੰਭਾਰਿ ਅਗਾਰਿ ਭਯੋ॥੯॥ ਗਨ ਦੁੰਦਭਿ ਪੈ ਦੁਇ ਚੋਬ ਪਰੀ। ਬਜ ਨਾਦ ਵਧਜੋ ਕਿਲਕਾਰ ਕਰੀ। ਤੁਰਕਾਨ ਲਖਜੋ ਸਭਿ ਅੰਤਿ ਭਯੋ।ਬਿਸਮਾਇ ਰਹੇ ਰਣ ਹੇਰਿ ਲਯੋ॥੧੦॥ ਦੋਹਰਾ ॥ ਲਘੁ ਸੁਤ ਅਬਦੁਲ ਖਾਨ ਕੋ ਭ੍ਰਾਤਾ ਮਰਜੋ ਬਿਸਾਲ। ਅਧਿਕ ਕ੍ਰੋਧ ਜਿਸ ਕੇ ਭਯੋ ਪਿਖਿ ਪਿਤ ਰੋਦਤਿ ਹਾਲ ॥ ੧੧ ॥ ਮਸੁ ਭੀਜਤਿ ਬਾਂਕੋ ਬਡੋ ਆਯੁਧ ਵਿੱਦਜਾ ਜਾਨਿ। ਕੰਚਨ ਜਰੇ ਜਵਾਹਰਨਿ ਜਬਰ ਜ਼ੇਬ ਜਿਨ ਠਾਨਿ[7] ॥ ੧੨ ॥ ਚੌਪਈ ॥ ਨਾਮ ਕਰੀਮ ਬਖਸ਼ ਬਲਵੈਤਾ। ਅਭਿਮਾਨੀ ਨਹਿੰ ਕਿਸੇ ਗਿਨੈਤਾ। ਅਧਿਕ ਮੋਲ ਕੋ ਤਰੇ ਤੁਰੰਗ। ਚੰਚਲ ਕਰਤਿ ਚਲਾਕੀ ਅੰਗ ॥ ੧੩॥ ਸਹਤ ਸੈਮਲੇ[8] ਸਿਰ ਪਰਚੀਰਾ। ਤੁਰਰਾ[9] ਧਰਜੋ ਅਪਰ ਸ਼ੁਭ ਚੀਰਾ। ਤੀਖਨ ਬਰਛੀ ਗਹਿ ਕਰਿ ਹਾਥ। ਬੂਝਤਿ ਭਾ ਨਿਜ ਸਾਥੀ ਸਾਥ ॥੧੪॥ 'ਭ੍ਰਾਤਾ ਨਬੀਬਖਸ਼ ਕਿਸ ਥਾਨ ? । ਹਨਜੋ ਗਵਾਰਨਿ ਕਰਹੁ ਬਖਾਨ ? । ਤਿਸ ਕੀ ਲੋਥ ਦਿਖਾਵਹੁ ਮੋਹੀ ।

[1]ਰੋਕਕੇ ਤਾੜੇ। [2]ਲਹੂ। [3]ਕੌਨੀਂ। [4](ਮੈਂ ਤਾਂ ਹੇ ਪੁੱਤ੍ਰ ਤੈਨੂੰ) ਵੇਖਕੇ ਰੱਜਿਆ ਵੀ ਨਹੀਂ ਸਾਂ, (ਮੈਂ) ਨਾ ਲਖਿਆ ਕਿ (ਤੂੰ ਅੱਜ ਹੀ) ਮਰ ਜਾਏਂਗਾ। [5]ਇਹ ਤੇਰੇ ਲਾਇਕ ਨਹੀਂ। [6]ਸਾਰੇ ਲੋਕ ਤੈਨੂੰ (ਸਾਰੀ ਫੌਜ ਦਾ) ਸ੍ਵਾਮੀ ਵੇਖਦੇ ਹਨ। [7]ਧਾਰੀ ਹੈ। [8]ਪਿਛਲਾ ਲੜ (ਪੱਗ ਦਾ), ਸ਼ਿਮਲਾ। [9]ਪਗ ਦੇ ਅੱਗੇ ਦਾ ਟੰਗਿਆ ਹੋਇਆ ਲੜ।

ਹਰਿਗੁਵਿੰਦ ਅਬਿ ਤਿਸ ਮਗ ਹੋਹੀ' ॥ ੧੫ ॥ ਸੁਨਿ ਸੁਭਟਨਿ ਸਭਿ ਬਾਤ ਬਤਾਈ।'ਪਿਖਹੁ ਜਹਾਂ ਥਿਤਿ ਸਿਖ ਸਮੁਦਾਈ।ਗਾਢੇ ਖਰੇ ਤਰੰਗ ਸੰਭਾਰੇ। ਤਿਸ ਤੇ ਪਰੇ ਪਿਖਹੁ ਭਟ ਭਾਰੇ ॥੧੬॥ ਤਿਨ ਤੇ ਦਾਹਿਨ ਓਰ ਨਿਹਾਰੋ। ਆਪ ਗੁਰੂ ਠਾਂਢੋ ਬਲ ਭਾਰੋ। ਨਬੀ ਬਖਸ਼ ਕੋ ਜਬਿ ਹੂੰ ਮਾਰਾ। ਤੁਰਕ ਪਲਾਇ ਪਰੇ ਬਲ ਹਾਰਾ ॥੧੭॥ ਰੋਕਨੋ ਥਾਨ ਆਨਿ ਰਿਪੁ ਬ੍ਰਿੰਦ। ਅਬਿ ਠਾਂਢੋ ਕਰਿ ਗੋਲ ਬਿਲੰਦ[1]। ਸੁਨਤਿ ਕਰੀਮ ਬਖਸ਼ ਸਭਿ ਗਾਥਾ। ਲਾਲ ਬਿਲੋਚਨ ਮੁਖ ਰਿਸ ਸਾਥਾ ॥੧੮॥ ਨਬੀ ਬਖਸ਼ ਜਹਿਂ ਲਰਿ ਗਿਰ ਮਰਸੋ। ਬਲੀ ਸੁਭਟ ਲੈ ਚਲਿਬੋ ਕਰਸੋ। ਕਹਸੋ ਸਭਿਨਿ ਸੋਂ ਊਚਿ ਪੁਕਾਰ।'ਅਹੋ ਨੁਵਾਲੇ ਪਸਾਲੇ ਯਾਰਿ[2] ! ॥ ੧੯ ॥ ਹਰਿਗੁਵਿੰਦ ਲੌ ਪਹੁੰਚਹਿ ਜੋਇ। ਜੀਵਨ ਕੀ ਜਿਸ ਚਾਹਿ ਨ ਹੋਇ।ਸੁਤ ਬਨਿਤਾ ਜੋ ਸਿਮਰਹਿ ਨਾਂਹੀ।ਸੋ ਮਮ ਸੰਗ ਚਲਹੁ ਰਣ ਮਾਂਹੀ ॥ ੨੦ ॥ ਜਿਸ ਕੇ ਰਿਦੇ ਤ੍ਰਾਸ ਹੈ ਭਾਰਾ। ਨਿਜ ਕੁਟੰਬ ਸੰਗ ਰਾਖਹਿ ਪਸਾਰਾ। ਸੋ ਹਟਿ ਜਾਹੁ ਸੰਗ ਨਹਿਂ ਆਵਹੁ। ਪਿਤ ਸਮੀਪਿ ਠਹਿਰਹੁ ਤਹਿਂ ਜਾਵਹੁ' ॥ ੨੧ ॥ ਸੁਨਿ ਕੈ ਕਾਇਰ ਇਤ ਉਤ ਹੋਏ। ਜਾਨਸੋ-ਆਜ ਮਰਣ ਸਭਿ ਕੋਏ। ਇਨਿ ਅਖਿਲਨਿ ਕੀ ਕਰਹਿ ਕੁਠਾਰੀ[3]। ਨਹਿਂ ਗੁਰੂ ਛੋਰਹਿ ਜੋਧਾ ਭਾਰੀ ॥ ੨੨ ॥ ਨਾਹਕ ਧਾਰਿ ਗਰਬ ਚਢਿ ਆਏ।'ਹਮ ਪਕਰਹਿਂ ਗੁਰੂ ਕੋ ਅਬਿ ਜਾਏ'। ਸਪਤ ਸਹੰਸ੍ਰ ਅੱਗ੍ਰ ਜਿਨ ਮਾਰਾ। ਬਚੇ ਸੁ ਭਾਜੇ ਤੁਰਕ ਹਜ਼ਾਰਾ ॥੨੩॥ ਸੋ ਇਨ ਕੇ ਕਰ ਮਹਿਂ ਕਿਮ ਆਵੈ। ਕਰਾਮਾਤਿ ਸਾਹਿਬ ਦਰਸਾਵੈ। ਸ਼੍ਰੀ ਨਾਨਕ ਸਭਿ ਪੀਰਨਿ ਪੀਰ। ਤਿਨ ਗਾਦੀ ਪਰ ਇਹ ਬਡ ਬੀਰ ॥ ੨੪ ॥ ਗਹਸੋ ਨ ਜਾਇ ਨ ਮਾਰਸੋ ਜਾਇ।ਹਨਹਿ ਤੁਰਕ ਸੈਨਾ ਸਮੁਦਾਇ-। ਇਮ ਜਿਨ ਜਾਨਾ ਤਿਨ ਡਰ ਮਾਨਾ। ਸੋ ਟਰਿ ਗਏ ਦਾਵ[4] ਕਰਿ ਨਾਨਾ ॥ ੨੫ ॥ ਨਿਡਰੇ ਬੀਰ ਮਰਨ ਡਰ ਜਾਂਹਿ ਨ।ਸੁਤ ਬਨਿਤਾ ਕੋ ਸਿਮਰਤਿ ਨਾਂਹਿ ਨ। ਬਾਂਧਸੋ ਚੁੰਗ[5] ਪ੍ਰਿਥਕ ਜਬਿ ਹੋਵਾ। ਅਬਦੁਲ ਖਾਨ ਦੂਰ ਤੇ ਜੋਵਾ ॥੨੬॥ ਬੂਝਸੋ ਸੁਭਟ ਸੁਨਾਵਨਿ ਠਾਨਾ[6]। 'ਜਾਤਿ ਕਰੀਮ ਬਖਸ਼ ਬਲਿਵਾਨਾ। ਕਹੈ ਕਿ'-ਗੁਰੂ ਲਗਿ ਪਹੁੰਚਹੁ ਜਾਈ-। ਲੀਏ ਬੀਨ ਜੋਧਾ ਸਮੁਦਾਈ ' ॥ ੨੭ ॥ ਬਡੇ ਪੁੱਤ੍ਰ

[1]ਭਾਰੀ ਘੇਰਾ ਘੱਤਕੇ। [2]ਹੇ ਕੱਠੇ ਖਾਣ ਪੀਣ ਵਾਲਿਓ ! [3]ਇਨ੍ਹਾਂ ਸਾਰਿਆਂ ਦੀ ਕੁਠਾਲੀ ਕਰੇਗਾ। ਭਾਵ ਸਾਰਿਆਂ ਨੂੰ ਗਾਲ ਦੇਵੇਗਾ (ਗੁਰੂ)। [4]ਬਹਾਨੇ। [5]ਰੋਲਾ। [6](ਅਬਦੁਲ ਖਾਂ ਨੇ ਇਕ) ਸੂਰਮੇ ਤੋਂ ਪੁੱਛਿਆ (ਉਸ ਨੇ ਇਹ) ਸੁਨਾਇਆ ਕਿ:--'(ਕਰੀਮ ਬਖਸ਼) ਕਹਿੰਦਾ ਹੈ ਕਿ।

ਕੋ ਸਿਮਰਤਿ[1] ਕਹਜੋ। 'ਇਨ ਕਹੋਂ ਮਰਨਿ ਆਪਨੋ ਚਹਜੋ? । ਜਾਹੁ ਸ਼ਿਤਾਬੀ ਕਰਹੁ ਹਟਾਵਨਿ'। ਆਧੋ ਇਕ ਕਰਿ ਤੁਰੰਗ ਦਰਾਵਨਿ॥੨੮॥ 'ਬਰਜਤਿ ਹੈ ਨਬਾਬ ਤੁਝ ਥਰੋ।–ਠਹਿਰਹੁ, ਇਹਾਂ ਸੰਗ ਕੋ ਕਰੋ। ਕਹਾਂ ਕਸੁਤੋ ਜਾਹੁ ਮਰਨ ਕੋ। ਰਿਪੁ ਠਾਂਢੇ ਥਹ ਪਾਨ ਹਰਨ ਕੋ–' ॥੨੯॥ ਸੁਨਿ ਕਰਿ ਪਿਤੁ ਕੋ ਕਹਜੋ ਨ ਮਾਨਜੋ। 'ਮੈਂ ਮਾਰੋਂ ਜਿਨ ਭ੍ਰਾਤਾ ਹਾਨਜੋ'। ਇਤਿ ਸ੍ਰੀ ਹਰਿਗੋਵਿੰਦ ਸਕਤਿ ਜਾਨੀ।–ਹੋਲਾ ਤਯਾਰ ਕੀਨਿ ਅਭਿਮਾਨੀ[2]–॥੩੦॥ ਬਿਧੀ ਚੰਦ ਕੋ ਹੁਕਮ ਬਖਾਨਾ। 'ਇਹ ਸਨਮੁਖ ਜੋ ਟੋਲ ਮਹਾਨਾ। ਸੁਤ ਨਬਾਬ ਕੋ ਲਖ ਅਭਿਮਾਨੀ। ਭ੍ਰਾਤਾ ਮਰੇ ਬ੍ਰਿਥਾ[3] ਬਹੁ ਮਾਨੀ ॥ ੩੧ ॥ ਹੋਲਾ ਘਾਲਨਿ ਕੋ ਅਬਿ ਚਾਹਤਿ। ਬੀਨ ਸੂਰਮੇ ਆਇ ਉਮਾਹਤਿ। ਲਿਹੁ ਆਗਾ ਅਬਿ ਠਾਂਢੇ ਹੋਇ। ਭਜਹੁ ਤੀਰ ਗਨ ਬੀਚ ਪਰੋਇ॥੩੨॥ਸਾਵਧਾਨ ਹ੍ਵੈ ਆਪ ਬਚਾਵਹੁ।ਲਿਹੁ ਦਲ ਸੰਗ ਅੱਗ੍ਰ ਕੋ ਧਾਵਹੁ'।ਬਿਧੀ ਚੰਦ ਹਰਖਜੋ ਸੁਨਿ ਸਾਦਰ। ਗਰਜਤਿ ਬੋਲਜੋ ਬੀਰ ਬਹਾਦੁਰ ॥ ੩੩ ॥ 'ਮਹਾਂਰਾਜ! ਕਜਾ ਗੀਦੀ ਏਹੁ। ਹਤਹਿ ਸਮਾਲ ਸਮ, ਆਵਨਿ ਦੇਹੁ[4]'। ਇਮ ਕਹਿ ਬਜ੍ਰ ਧੈਂਸਾ ਬਜਵਾਯੋ।ਬਜੀ ਬੰਬ ਉਨਿ* ਜਨੁ ਗਰਜਾਯੋ[5] ॥੩੪॥ ਪਾਇ ਹੁਕਮ ਗੁਰ ਕੋ ਤਬਿ ਚਾਲਾ। ਲੈਕਰਿ ਸੰਗੀ ਸੁਭਟ ਬਿਸਾਲਾ। ਤੁਰਕਨਿ ਜਾਇ ਸੁ ਕੀਨਿ ਬਖਾਨ। ਜਹਾਂ ਚਿਰਜੋ ਹੈ ਅਬਦੁਲਖਾਨ॥ ੩੫ ॥ 'ਨਹੀਂ ਕਰੀਮ ਬਖਸ਼ ਨੇ ਮਾਨਾਕਹੈ–ਪਹੁੰਚਿਹੌਂ ਗੁਰੁ ਜਿਸ ਥਾਨਾ–'। ਸੁਨਿ ਕੈ ਸਿਰ ਧੁਨਿ ਕੈ ਪਛੁਤਾਵਾ। 'ਗਯੋ ਬੀਸ ਜਗ ਤੇ, ਅਬਿ ਪਾਵਾ[6]† ॥ ੩੬ ॥ ਔਚਿਕ ਖੱਤ੍ਰੀ ਆਨਿ ਚਢਾਏ'। ਆਪ ਮਰਜੋ ਹਮ ਕੋ ਮਰਿਵਾਏ'। ਰਤਨ ਚੰਦ ਅਰੁ ਕਰਮ ਚੰਦ ਦੁਇਭਿਨ ਕੀ ਦਿਸ਼ਾ ਦੇਖਿ ਕੈ ਰਿਸ ਹੁਇ॥੩੭॥ ਕਹਜੋ ਭਰਮ ਕੈ ਤਿਨ ਕੋ ਸੰਗਿ। 'ਇਹਾ ਖਰੇ ਕਹੋਂ ਭਏ ਨਿਸੰਗ ?। ਨਬੀਬਖਸ਼ ਕੋ ਜਿਸ ਥਲ ਮਾਰਾ। ਤਹਾਂ ਕਰੀਮ ਬਖਸ਼ ਪਗ ਧਾਰਾ ॥੩੮॥

---

[1] ਯਾਦ ਕਰਕੇ। [2] ਇਧਰ ਸ੍ਰੀ ਹਰਿਗੋਵਿੰਦ ਜੀ ਨੇ ਸਭ ਜਾਣ ਲਿਆ ਕਿ ਅਭਿਮਾਨੀ (ਕਰੀਮ ਬਖਸ਼) ਨੇ ਹੋਲੇ ਦੀ ਤਿਆਰੀ ਕੀਤੀ ਹੈ। [3] ਪੀੜਾ। [4] ਆਉਣ ਦਿਓ ਸੁ। [5] ਮਾਨੋਂ ਢੁਕ ਕੇ ਆਇਆ (ਬਦਲ) ਗਰਜਿਆ ਹੈ। ਪਾਠਾਂਤ੍ਰ ਜੇ ਐਉਂ ਹੋਵੇ:–ਬਜੀ ਬੰਬ ਘਨ ਜਨੁ ਗਰਜਾਯੋ ਤਾਂ ਅਰਥ ਸਪਸ਼ਟ ਹੈ। [6] (ਇਹ ਮੈਂ) ਹੁਣ ਪਾ ਲਿਆ ਭਾਵ ਸਮਝ ਲਿਆ ਹੈ (ਕਿ ਮੇਰੀ) ਬੀਸ (ਦਾ ਨਾਮ ਨਿਸ਼ਾਨ) ਜੱਗ ਤੋਂ ਗਿਆ ਭਾਵ ਹੋ ਮੁਕਾ। [7] ਖੱਤ੍ਰੀ ਨੇ ਚੜ੍ਹਾ ਲਿਆਂਦਾ।

*ਪਾ:–ਉਠਿ। †ਪਾ:–ਪਛੁਤਾਵਾ।

ਮਿਲਹੁ ਜਾਇ ਅਬਿ ਤਿਸ ਕੇ ਸੰਗਿ। ਰੱਛਹੁ ਮਮ ਸੁਤ ਕੋ ਬਿਚ ਜੰਗਾ ਜਹਾਂ ਕਰੀਮ ਬਖਸ਼ ਚਲਿ ਜਾਇ। ਤਿਸ ਕੋ ਸਾਥ ਛੋਰਿ ਨਹਿੰ ਆਇ ॥ ੩੯ ॥ ਮੈਂ ਇਤ ਘਾਲੋਂ ਜੋਰ ਘਨੇਰਾ। ਹੋਇ ਅੰਤ ਰਣ ਕੋ ਇਸ ਬੇਰਾ। ਗਹਹੁ ਕਿ ਮਾਰੋ ਗੁਰ ਕੋ ਜਾਈ। ਨਬੀਬਖਸ਼ ਕੋ ਪਲਟੋ ਪਾਈ[1] ॥ ੪੦ ॥ ਰਿਸਿ ਕੋ ਬਚ ਨਬਾਬ ਕੋ ਸੁਨਜੋ। ਗੁਨਜੋ ਸਸ਼ੋਕ ਪੁੱਤ੍ਰ ਜਿਸ ਹਨਜੋ[2]। ਦੋਨਹੁੰ ਖੱਤ੍ਰੀ ਤੁਸ਼ਨਿ ਧਰਿ ਕੈ। ਪੂਰੇ ਹਯ ਤੁਰਨਤਾ ਕਰਿ ਕੈ ॥ ੪੧ ॥ ਕੁਛਕ ਸੁਭਟ ਲੈ ਸੰਗ ਸਿਧਾਰੇ। ਮਿਲੇ ਕਰੀਮ ਬਖਸ਼ ਬਨਿ ਪਯਾਰੇ। ਬਾਦਤ ਬਾਜਨਿ ਲਗੇ ਜੁਝਾਊ। ਗਮਨੇ ਅੱਗ੍ਰ ਟੋਲ ਸਮੁਦਾਊ ॥੪੨॥ ਜਬੈ ਤੁਰਕ ਧੌਂਸੇ ਧੁੰਕਾਰੇ। ਹਯ ਕੁਦਾਇ ਫੇਰੇ ਅਗਵਾਰੇ। ਬਿਧੀ ਚੰਦ ਤਿਹ ਸਨਮੁਖ ਹੋਵਾ। ਸ਼ਸਤ੍ਰ ਸੰਭਾਰਤਿ ਆਗੇ ਜੋਵਾ ॥ ੪੩ ॥ ਛੁਟਨਿ ਲਗੀ ਤੁਫੰਗੋਂ ਬ੍ਰਿੰਦ। ਛੜਭੜ ਉਠਯੋ ਸ਼ਬਦ ਬਿਲੰਦ। ਤੁਮਲ ਜੁੱਧ[3] ਭਇ ਮਚਜੋ ਘਨੇਰਾ। ਦੁਹਿ ਦਿਸ਼ਿ ਹੇਲਾ ਕੀਨਿ ਬਡੇਰਾ ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮਿ ਰਾਸੋ 'ਹੱਲਾ ਕਰਨ' ਪ੍ਰਸੰਗ ਕਥਨੰ ਨਾਮ ਅਸ਼ਟ ਤ੍ਰਿੰਸਤੀ ਅੰਸੂ ॥ ੩੯ ॥

੩੯, [ਕਰੀਮ ਬਖਸ਼ ਬੱਧ]।

ਦੋਹਰਾ ॥ ਲਘੁ ਸੁਤ ਤਬਹਿ ਨਬਾਬ ਕੋ ਕਰਿ ਸ਼ਿਤਾਬ ਉਮਡੰਤਿ। ਜਨੋਂ ਜਨੋਂ ਆਗੇ ਹੋਤਿ ਹੈ ਤਨੋਂ ਤਨੋਂ ਜੰਗ ਮਚੰਤਿ ॥ ੧ ॥ ਪਾਧੜੀਛੰਦ ॥ ਕਰਿ ਹਲਾਹੁਲ ਬਹੁ ਜ਼ੋਰ ਸ਼ੋਰ। ਬਡ ਪਰਨੋ ਰੌਰ ਚਹੁੰ ਓਰ ਘੋਰ। ਭਰਮੰਤਿ ਗ੍ਰਿੱਧ ਮੁਖ ਮਾਸ ਧਾਰਿ। ਗਨ ਭਏ ਕਾਕ ਕੂਕਤਿ ਪੁਕਾਰਿ ॥ ੨ ॥ ਖੱਪਰ ਭਰੰਤਿ ਬਹੁ ਸ਼ੋਣ ਸੰਗ। ਕਾਰ ਪਾਨ ਜੋਗਨੀ ਨਾਚਿ ਅੰਗ[4]। ਸਿਰ ਖਿੰਡ ਝੈਡ ਝੁੰਡਨ ਪ੍ਰਚੰਡ[5]। ਹੜ ਹੜ ਹਸੰਤਿ ਬਡ ਭੀਮ ਤੁੰਡ[6] ॥ ੩ ॥ ਆਮਿਖ ਭਖੰਤਿ ਗਹਿ ਰੁੰਡ ਮੁੰਡ[7]। ਗਨ ਦੇਤ ਸੰਗ ਕਰਿ ਖੰਡ ਖੰਡ। ਲੈ ਹਸਨਿ ਪੁਛ ਸਿਰ ਪਰ ਧਰੰਤਿ। ਨਰ ਮੁੰਡ ਮਾਲ[8] ਲਾਂਬੀ ਕਰੰਤਿ ॥੪॥ ਛੁਟਹੁੰਨਿ ਹਾਥ ਕੈ ਪਾਇ ਕਾਟ[9]। ਧਰਿ ਕੈ ਸਿਕੰਧ ਪਿਖਿ ਆਨਿ ਛਾਟ[10]। ਹਯ ਚਰਨ ਆਗਲੈ ਕਿਨ[11] ਉਖਾਰ। ਬਿਚਰੰਤਿ ਬ੍ਰਿੰਦ ਹਾਥਨਿ ਉਤਾਰ ॥੫॥

---

[1](ਉਸਨੂੰ) ਸ਼ੋਕਵਾਨ ਜਾਣਿਆਂ (ਕਿਉਂਕਿ) ਪੁੱਤ੍ਰ ਉਸ ਦਾ ਜੋ ਮਾਰਿਆ ਗਿਆ ਸੀ। [2]ਘਮਸਾਨ ਦਾ ਜੁੱਧ [ਫ਼ਾ, ਤੁਮੁਲ]। [3](ਅੰਗ=) ਸਰੀਰ ਨੂੰ ਲਚਾਉਂਦੀਆਂ ਹਨ। [4](ਜਿਨ੍ਹਾਂ) ਸਾਰੀਆਂ (ਜੋਗਣੀਆਂ ਦੇ) ਸਿਰ ਉਤੇ (ਪ੍ਰਚੰਡ ਝੈਡ=) ਡਰਾਉਣਕ ਵਾਲ ਖਿੰਡੇ ਹੋਏ ਹਨ। [5]ਮੂੰਹ। [6]ਧੜ ਤੇ ਸਿਰ। [7]ਮਨੁੱਖਾਂ ਦੇ ਸਿਰਾਂ ਦੀ ਮਾਲਾ। [8]ਸੂਰਮਿਆਂ ਦੇ ਹੱਥ ਯਾ ਪੈਰ ਕੱਟ ਕੇ। [9]ਹੋਰਨਾਂ ਨੂੰ ਤਾੜਦੀਆਂ ਹਨ। [10]ਕਿਨ੍ਹਾਂ ਨੇ।

ਕਿਨਹੂੰ ਸੁ ਆਂਤ੍ਰੈ ਗ੍ਰੀਵ ਡਾਰਿ। ਗਨ ਭੂਤ ਪ੍ਰੇਤ ਪਾਵਤਿ ਧਮਾਰ[1]। ਬਹੁ ਖਾਹਿੰ ਮਾਸ,ਕਰਿ ਸ਼ੋਣ ਪਾਨ। ਭਬਿ ਬਰਨ ਅਰੁਨ ਲਿਪਤੇ ਮਹਾਂਨ[2]॥੬॥ ਰਨੁ ਖੇਤ ਦੀਖਿ ਭੀਖਨਿ ਬਿਲੰਦ*। ਗਨ ਤੁਰਕਨਿ ਕੇ ਹੁਇ ਓਜ ਮੰਦ। ਸ਼ਲਖੈਂ ਪ੍ਰਚੰਡ ਛੂਟੈਂ ਤੁਫੈਗ। ਪੁਨ ਕਰਤਿ ਸ਼ੀਘ੍ਰਤਾ ਫਿਰਤਿ ਜੰਗ ॥ ੭॥ ਕਿਨਹੂੰ ਬਰੂਦ ਬਿਚ ਤੁਪਕ ਡਾਲਿ। ਬਹੁ ਠੋਕਿ ਠੋਕਿ ਗਜ ਕੋ ਨਿਕਾਲਿ। ਗੁਲਕਾਨਿ ਡਾਲਿ ਆਛੈ ਟਿਕਾਇ। ਪੁਨ ਭਰਤਿ,ਪਲੀਤਾ ਦੇਂ ਮਿਲਾਇ॥ ੮ ॥ ਤੋਰਾ ਉਭਾਰਿ [illegible] ਕਰੈਤਿ। ਧਰਿ ਸ਼ਿਸਤ [illegible] ਕਰ ਤੇ ਦਬੈਤਿ। ਬਹੁ ਕਰਤਿ ਸ਼ੀਘ੍ਰ।੮੬ [illegible] ਭੁਇ [illegible] ਭਯੋ ਭਾਰੀ ਭਾਰ ਦੈ॥ ਇਮਿ ਮਰਤਿ ਮਾਰਤੇ[3] ਨੇਰ ਕੀਨ। ਭੀਰਨ ਪ੍ਰਹਾਰਿ ਕਰਿ ਘਾਇ ਦੀਨ। ਚਰੜੈਤਿ ਚਾਂਪ, ਛੁਟਕੈਤਿ ਬਾਨ। ਭਟ ਕੋ ਨਿਖੰਗ ਤੇ ਕਾਢਿ ਤਾਨ[4] ॥ ੧੦ ॥ ਜੋਹਨਿ ਅਰੋਪਿ[5] ਤਕਿ ਸ਼ੱਤ੍ਰੂ ਗਾਤਿ। ਬਲ ਤੇ ਛੁਟੈਤਿ ਕਰਿ ਦੇਤਿ ਘਾਤਿ। ਬਹੁ ਤੁਮਲ ਜੁੱਧ ਮਾਚਜੋ[6] ਕਰਾਲ। ਮਿਲਿ ਗਏ ਪਰੀ ਬਹੁ ਹਾਲ ਚਾਲ ॥ ੧੧ ॥ ਤੋਮਰ ਭੁਮਾਇ ਮਾਰੈਤਿ ਫੇਰਿ। ਤਨ ਲਗੈਂ ਸ਼ੱਤ੍ਰੂ ਦੇਂ ਭੂਮਿ ਗੇਰਿ। ਬਹੁਰੋ ਨਿਕਾਸਿ ਭਕ ਔਰਿ ਮਾਰਿ[7]। ਤਰਵਾਰਿ ਝਾਰ ਦੇਂ ਕੋਟ ਡਾਰਿ ॥ ੧੨॥ ਬਰਛੀਨਿ ਭੀਛਨਾ ਓਜ ਸੰਗਿ। ਮਾਰੈਂ ਧਸਾਇ ਰਿਪੁ ਫੋਰ ਅੰਗਿ। ਖਰ ਸੈਲ ਮੈਲ ਭੀ ਰੇਲਿ ਪੇਲਿ[8]। ਛਿਨ ਬਿਖੈ ਛੈਲ ਗਿਰ ਪਰਤਿ ਝੇਲਿ[9]॥ ੧੩ ॥ ਲਗਿ ਸ਼ਸਤ੍ਰ ਚੋਟ ਹੁਇ ਲੋਟ ਪੋਟ। ਕੋ ਧਰਤਿ ਢਾਲ ਲੈ ਸਮੁਖ ਓਟ। ਜਮਧਰ ਨਿਕਾਰਿ ਕਿਨ ਉਦਰ ਮਾਰਿ। ਤਰਵਾਰ ਚਲਤਿ ਰਣ ਬਾਰ ਬਾਰ ॥ ੧੪ ॥ ਲੋਹੂ ਸ਼ਨਾਨ ਤੇ ਲਾਲ ਜਾਲ। ਬਹਿਰੰਤਿ ਹਾਥ ਮਹਿੰ ਚਾਲਿ ਚਾਲਿ[10]। ਕੇਤਿਕ ਪ੍ਰਹਾਰਤੇ ਖੜਗ ਟੂਟਿ। ਰਹਿ ਮੁਸ਼ਟ ਹਾਥ ਮਿਲਿ, ਮੁਸ਼ਟ ਕੂਟਿ[11] ॥੧੫॥ ਜਿਯਬੇ ਨਿਰਾਸ ਹੁਇ ਲਰਤਿ ਬੀਰ।ਭਾਗੇ ਭਗੌਲ ਤੈ ਭੂਰ ਭੀਰ। ਨੰਦਨ ਨਬਾਬ ਕੇ ਨੇਰ ਕੀਨਿ। ਜਿਨ ਸਾਥ ਬੀਰ ਲੈ ਬੀਨ ਬੀਨ ॥੧੬॥ ਊਚੇ ਪੁਕਾਰ ਸਭਿ ਸੋਂ ਕਹੈਤਿ। ਮਿਲਿ ਜਾਹੁ ਹੋਲ

[1]ਲੱਡੀ, ਨਾਚ। [2]ਲਾਲ ਰੰਗ ਨਾਲ ਬਹੁਤ ਲਿਬੜੀਆਂ ਹੋਈਆਂ। [3]ਏਕੁਕ ਦੇ ਘੋੜੇ ਵਿਚ। [4]ਮਰਦਿਆਂ ਮਾਰਦਿਆਂ। [5]ਕੋਈ ਸੂਰਮਾਂ ਭੱਥੇ ਵਿਚੋਂ (ਤੀਰ) ਕੱਢਕੇ ਤਾਣਦਾ ਹੈ। [6]ਚੋਲੇ ਵਿਚ ਚੜ੍ਹਾਕੇ। [7]ਦੂਸਰੇ ਨੂੰ ਤੱਕਕੇ ਮਾਰਦੇ ਹਨ। [8]ਭੁਰਮਾਰ। (ਅ) ਧੱਕਾ ਧੱਕੀ। [9]ਧੱਕਾ ਖਾ ਕੇ। [10]ਲਹਿਰਾਉਂਦੀ ਹੈ ਹੱਥ ਵਿਚ ਚੰਚਲ (ਤਲਵਾਰ)। (ਅ) (ਤਲਵਾਰ) ਚਲ ਚਲ ਕੇ ਹੱਥ ਵਿਚ ਥਿੜਕਦੀ ਹੈ। [11]ਹੱਥ (ਤਲਵਾਰ ਦੇ) ਕਬਜ਼ੇ ਨਾਲ ਚੰਮੜੇ ਰਹੇ ਤੇ ਕਬਜ਼ੇ ਨਾਲ (ਹੀ ਇਕ ਦੂਜੇ ਨੂੰ) ਕੁੱਟਦੇ ਹਨ। *ਇੱਥੇ ਭਯਾਨਕ ਰਸ ਦਾ ਕਮਾਲ ਹੈ।

ਕਰਿਸ਼ੱਤ੍ਰੁ ਹੈਂਤਿ। ਇਹ ਸਿੱਖ ਅਲਪ ਤੁਮਰੈ ਅਗਾਰਿ। ਕਰਿ ਕਤਲ ਸਭਿਨਿ ਦਿਹੁ ਮਾਰਿ ਡਾਰਿ॥੧੭॥ਗੁਰੁ ਹਰਿਗੁਵਿੰਦ ਕੋ ਘੇਰਿ ਲੇਹੁ।ਮਿਲਿ ਕੈ ਸਮੂਹ ਨਹਿੰ ਜਾਨਿ ਦੇਹੁ। ਰਣ ਕਰਤਿ ਜਿਯਤਿ ਕੋ ਗਹਹੁ ਧਾਇ। ਨਤੁ ਦੇਹੁ ਮਾਰਿ, ਨਹਿੰ ਭਾਜ ਜਾਇ॥ ੧੮ ॥ ਰਣ ਫਤੇ ਹੋਇ ਤੁਮਰੀ ਬਿਸਾਲ। ਪੁਨ ਦਰਬ ਜਗੀਰਨਿ ਲੇਹੁ ਜਾਲ। ਘਰ ਕਰਹੁ ਖੁਸ਼ੀ ਪੀਵਹੁ ਸ਼ਰਾਬ। ਮਿਲਿ ਸਭਿਨਿ ਬੀਚ ਭੁੱਖਹੁ ਕਬਾਬ ॥੧੯॥ ਬਹੁ ਸਿਫਤਿ ਹੋਇ ਸਭਿਕੀ ਜਹਾਨ। ਜਹਿੰ ਜਾਹੁ ਤਹਾਂ ਦੇਂ ਅਧਿਕ ਮਾਨ[1]। ਇਮ ਕਹਤਿ ਦਿਲਾਸਾ ਅਧਿਕ ਕੀਨਿ। ਲੈ ਸਭਿਨਿ ਸੰਗ ਆਧੋ ਪ੍ਰਬੀਨ ॥ ੨੦॥ ਜਬਿ ਵਧਨੋ ਅੱਗੂ ਘੋਰਾ ਕੁਦਾਇ। ਤਬਿ ਬਿਧੀਚੰਦ ਸਤਿਗੁਰ ਮਨਾਇ। ਕਰ ਧਨੁਖ ਧਾਰਿ ਤੀਰਨਿ ਪ੍ਰਹਾਰ। ਜੋ ਵਧਹਿ ਅੱਗੂ ਤਿਸ ਦੇਤਿ ਮਾਰਿ॥੨੧॥ ਅਪਨੋ ਤੁਰੰਗ ਭਹਿੰ ਫੇਰਿ ਫੇਰਿ। ਰਣ ਤੁਰਕ ਖਪਾਵਤਿ ਬੇਰਿ ਬੇਰਿ[1]। ਤਬਿ ਕ੍ਰੀਮਬਖਸ਼ ਬਰਛੀ ਸੰਭਾਰਿ। ਨਿਜ ਹਯ ਨਚਾਇ ਹਨਿ ਬਾਰਿ ਬਾਰਿ ॥ ੨੨ ॥ ਜਿਸ ਕੇ ਸਹਾਇ ਖੱਤ੍ਰੀ ਸੁ ਦੁੰਦ[2]। ਇਕ ਰਤਨਚੰਦ ਅਰੁ ਕਰਮਚੰਦ। ਬਹੁ ਸੁਭਟ ਸੰਗ ਕਰਿ ਮਾਰਿ ਮਾਰਿ। ਹਤਿ ਕੈ ਹਥਨਾਰ ਦੇਂ ਅਵਿਨਿ ਡਾਰਿ॥੨੩॥ ਭੁਜੰਗ ਛੰਦ ॥ ਘਨੇ ਸਿੱਖ ਆਏ ਪਰੇ ਦੌਰ ਐਸੇ। ਪਿੰਖੇ ਮਾਸ ਕੋ ਬਾਜ ਧਾਵੰਤਿ ਜੈਸੇ। ਧਕਾ ਧੱਕ ਧੀਰੰ ਹਥਾ ਵੱਥ ਹੋਏ[3]। ਕਰਾਚੋਲ ਬਾਹੈਂ ਉਟੈਂ ਢਾਲ ਕੋਏ[4] ॥ ੨੪ ॥ ਤੁਟੈਂ ਤੀਖ ਤੇਗੇ ਲਗੈਂ ਲੋਹ ਊਪੈ। ਕਿਤੇ ਅੰਗ ਕਾਟੇ ਗਿਰੈਂ ਸੂਰ ਭੂ ਪੈ। ਮਹਾਂ ਲੋਥ ਪੋਥਾਨਿ ਹੋਈ ਕਰਾਲਾ। ਬਹਨੋ ਸ਼ੋਣ ਜਾਤੋ ਧਰਾ ਰੰਗ ਲਾਲਾ ॥੨੫॥ ਕਰਨੋ ਖਾਨ ਹੋਲਾ ਗੁਰੂ ਸੂਰ ਹਾਲੇ। ਪਰੇ ਸ਼ੱਤ੍ਰੂ ਬ੍ਰਿੰਦੰ ਕਹਾਂ ਤੀਕ ਝਾਲੈਂ। ਛੁਟਾਈ ਛਿਤੰ ਕੋ ਤਹਾਂ ਤੀਕ ਆਏ। ਨਬਾਬੰ[5] ਤਨੂਜੰ[6] ਪਰਨੋ ਜੋਨ ਥਾਏਂ ॥ ੨੬ ॥ ਪਿਖਨੋ ਭ੍ਰਾਤ ਜੇਠਾ ਕਟੇ ਅੰਗ ਡਾਲਾ[7]। ਪਰਨੋ ਧੂਰ ਮੈਂ ਤੁੰਡ ਮੁੰਡੈ ਕਰਾਲਾ। ਗਿਰਨੋ ਨੈਨ ਤੇ ਨੀਰ ਰੋਦੰਤਿ ਹੇਰੇ। ਪੁਨ ਜੁੱਧ ਕੋ ਕੋਪ ਕੀਨੋ ਘਨੇਰੇ॥੨੭ ॥ ਦਬਾਏ ਅਗਾਰੀ,ਪ੍ਰਹਾਰੇ,ਭਜਾਏ। ਨਹੀਂ ਪਾਇ ਜਾਮੇ ਘਨੇ ਸ਼ੱਤ੍ਰੂ ਆਏ। ਮਰੇ ਸੈਂਕਰੇ ਸੂਰ ਖੇਤੰ ਮਝਾਰਾ।ਨਬਾਬੰ ਤਨੂਜੰ ਕਰਨੋ ਜੰਗ ਭਾਰਾ॥ ੨੮ ॥ ਰਿਦੇ ਸ਼ੋਕ ਤੇ ਕੋਪ ਜਾਗਨੋ ਬਡੇਰੇ। ਭਜੇ ਸਿੱਖ ਥੋਰੇ ਬਿਧੀਚੰਦ ਹੇਰੇ।

[1]ਵਾਰੀ ਵਾਰੀ। [2]ਦੋਵੇਂ। [3]ਘੋੜਾ ਜਾਂ ਹਠੀਲੇ (ਸੂਰਮਿਆਂ) ਨੂੰ (ਆ) ਧੱਕਮਧੱਕਾ ਕੀਤੀ ਤੇ ਹਥੋ ਹੱਥ ਦੀ (ਲੜਾਈ) ਛਿੜ ਪਈ। [4]ਕਈ ਆਪਣਾ ਕਰਕੇ ਢਾਲ ਦਾ ਤਲਵਾਰ ਵਾਹੁੰਦੇ ਹਨ। [5]ਨਬਾਬ ਦਾ ਪੁੱਤ੍ਰ। [6]ਪਿਆ ਹੈ।

ਤਬੈ ਚਾਪ ਛੋ ਤੀਰ ਤੀਖੇ ਪ੍ਰਹਾਰੇ। ਲਗੇ ਸ਼ੱਤ੍ਰੁ ਕੇ ਅੰਗ ਪਾਰੈ ਪਧਾਰੈ[1] ॥ ੨੯ ॥ ਲਿਯੋ ਰੋਕ ਆਗਾ ਜਥਾ ਦੇ ਕਪਾਢੇ। ਕੰਰੇ ਸਿੱਖ ਪੀਛੇ ਬਛੇ ਖਾਨ ਡਾਟੇ। ਉਢੱਲੇ, ਪਢੱਲੇ, ਲਢੇਰੇ, ਪਢੇਰੇ।ਪਰੀ ਧੂਮ ਭਾਰੀ ਪੁਕਾਰੈਂ ਘਨੈਰੇ ॥ ੩੦ ॥ ਲਏ ਰੋਕ ਸਾਰੇ ਇਸੀ ਰੀਤਿ ਜਾਨੋ। ਹੜ੍ਹੈ ਨੀਰ ਕੋ ਸੈਲ ਜੈਸੇ ਮਹਾਨੋ। ਜਥਾ ਜੰਗ ਥੰਭਾ ਬਿਧੀਚੰਦ ਹੋਵਾ। ਕਰੀਮੁ ਬਛੋ ਜ਼ੋਰ ਦੈ ਕੈ ਸੁ ਜੋਵਾ ॥੩੧॥ 'ਖਰੋ ਹੋਹੁ ਗੀਦੀ ਕਹਾਂ ਜਾਤਿ ਆਗੈ ?। ਲਰੋ ਸੰਗ ਮੇਰੇ ਚਹੈਂ ਪ੍ਰਾਣ ਤਯਾਗੈ'। ਸੁਨੀ ਬਾਤ ਕਾਨੰ ਕਰੀਮੁ ਰਿਸਾਯੋ। ਗਹਜੋ ਸੈਲ ਤੀਖੋ ਤੁਰੈਗੈਂ ਧਵਾਯੋ ॥ ੩੨ ॥ ਬਿਧੀਚੰਦ ਕੇ ਨੇਰ ਢੁਕਜੋ ਸੁ ਆਈ। ਪ੍ਰਹਾਰਜੋ ਤਬੈ ਸਾਮੁਹੇ ਓਜ ਲਾਈ। ਲਗਜੋ ਜ਼ੀਨ ਬੀਚੈ ਖ਼ਗੀਨੰ ਪਰੇਯੋ। ਗੁਰੂ ਜੀ ਬਚਾਯੋ, ਸਹਾਈ ਸੁ ਹੋਯੋ ॥ ੩੩ ॥ ਨਿਕਾਸਜੋ ਦੁਧੋਰਾ ਸੁ ਖੰਡਾ ਪ੍ਰਚੰਡੰ। ਕਟਜੋ ਸੈਲ ਗੋਰਜੋ ਭਏ ਦੋਇ ਖੰਡੰ। ਕਹਜੋ 'ਜਾਹੁ ਨਾਂਹੀ ਮਮੰ ਵਾਰ ਦੀਜੈ। ਨਹੀਂ ਜਾਨਿ ਦੈ ਹੌਂ ਥਿਰੋ ਜੰਗ ਕੀਜੈ ॥ ੩੪ ॥ ਗਜੰ ਗਾਹ[2] ਬੰਧ ਪੁਨੰ ਭਾਗ ਜਾਨੋ। ਨਹੀਂ ਬਾਤਿ ਆਛੀ ਕਰੀ ਲਾਜ ਹਾਨੋ'। ਕਰੀਮੁ ਰਿਸਜੋ ਮੋਰਿ[3] ਘੋਰਾ ਸੁ ਆਯੋ। ਮਨੋ ਪ੍ਰਛ ਤੇ ਨਾਗ ਕਾਹੂੰ ਦਬਾਯੋ ॥ ੩੫ ॥ ਲਯੋ ਖੈਂਚ ਤੋਜ਼ਾ-ਹਤੌਂ-ਚੀਤ ਚਾਹਜੋ। ਇਤੇ ਮੈਂ ਬਿਧੀਚੰਦ ਨੇ ਵਾਰ ਬਾਹਜੋ। ਕਰੀ ਢਾਲ ਆਗੈ ਬਚਜੋ ਅੰਗ ਸਾਰੋ।ਕਰੀਮੁ ਰਿਸਜੋ ਫੇਰਕੈ ਵਾਂਰ ਝਾਰੇ[4] ॥ ੩੬ ॥ ਬਿਧੀਚੰਦ ਨੇ ਤੋਜ਼ਾ ਪੈ ਤੋਜ਼ਾ ਲੀਨੀ। ਕੁਪਜੋ ਲਾਲ ਨੈਨੰ ਪੁਨੰ ਘਾਤਿ ਚੀਨੀ[5]। ਤੁਰੈਗੋ ਤੁਪਾਯੋ ਤਬੈ ਦੰਤ ਪੀਸੰ[6]। ਪ੍ਰਹਾਰਜੋ ਸ ਜ਼ੋਰੰ, ਕਟਜੋ ਸ਼ੱਤ੍ਰੁ ਸੀਸੰ ॥ ੩੭ ॥ ਕਰੀਮੁ ਗਿਰਜੋ ਭੂਮਿ ਝੁਮਜੋ ਜੁਝਾਰਾ। ਬਿਧੀ-ਚੰਦ ਗਾਜੋ ਮਨੋ ਸ਼ੇਰ ਭਾਰਾ। ਹਟੇ ਖਾਨ ਪੀਛੇ ਜਬੈ ਮਿੱਤ੍ਰੁ ਦੇਖਾ। ਨਹੀਂ ਧੀਰ ਬਾਂਧੀ ਸੁ ਭ੍ਰਾਜੇ ਵਿਸ਼ੇਖਾ ॥੩੮॥ ਤਬੈ ਦੋਇ ਖੱਤ੍ਰੀ ਦੁਖੀ ਹੋਇ ਹਾਲੇ। ਹਟੇ ਪਾਂਇ ਪਾਛੈ ਨਹੀਂ ਅੱਗ੍ਰ ਘਾਲੇ।-ਉਭੈ ਪੁੱਤ੍ਰ ਸੁਬੈ ਇਨੰ ਮਾਰਿ ਦੀਨੇ। ਬਚੈ ਕੌਨ ਆਗੈ-ਭਏ ਦੀਨ ਹੀਨੇ॥੩੯॥ ਦੋਹਰਾ॥ ਰਨ ਕੇ ਸਨਮੁਖ ਹੋਤਿ

---

[1]ਪਾਰ ਪੈ ਗਏ। [2]ਇਕ ਪ੍ਰਕਾਰ ਦਾ ਘੋੜੇ ਦਾ ਸ਼ਿੰਗਾਰ। ਅਸਲ ਵਿਚ ਇਕ ਪ੍ਰਕਾਰ ਦਾ ਲਟਕਨ ਜੋ ਜ਼ਰ ਦੇ ਫਾਲਾਂ ਆਦਿਕਾਂ ਦਾ ਬਣਾਕੇ ਹਾਥੀ ਦੀ ਗਰਦਨ ਦੇ ਦੁਵੱਲੀ ਲਟਕਾਉਂਦੇ ਹਨ, ਪਰ ਘੋੜੇ ਦੇ ਕੰਨਾਂ ਤੋਂ ਲੈ ਕਾਠੀ ਤੱਕ ਦੁਵੱਲੀ ਲਟਕਦੇ ਲਟਕਨਾਂ ਨੂੰ ਵੀ ਇਹੋ ਕਹਿੰਦੇ ਹਨ। ਹਿੰਦੀ ਵਿਚ ਹਾਥੀ ਘੋੜੇ ਦੇ ਝੂਲ ਨੂੰ ਬੀ ਕਹਿੰਦੇ ਹਨ ਤੇ ਇਸ ਤੁਕ ਵਿਚ ਕਈ ਦਾਨੇ ਇਸ ਦਾ ਅਰਥ 'ਗਾਨਾ' ਤੇ 'ਤੁਰਲਾ' ਬੀ ਲਾਉਂਦੇ ਹਨ। [3]ਮੋੜ ਕੇ। [4](ਆਪਣਾ) ਵਾਰ ਝਾੜਿਆ ਭਾਵ ਕੀਤਾ। [5]ਦਾਉ ਤਾੜਿਆ। [6](ਵਿਉਂਤ ਨਾਲ ਘੋੜੇ ਨੂੰ) ਟਪਾਇਆ ਦੌੜ ਪੀਹਕੇ।

ਨਹਿ ਮਹਾਂ ਤ੍ਰਾਸ ਕੋ ਪਾਇ। ਉਤ ਨਬਾਬ ਤੇ ਛਰਤਿ ਹੈਂ ਤਿਸ ਕੇ ਨਿਕਟਿ ਨ ਜਾਇਂ ॥੪੦॥–ਬੁਰੀ ਭਈ–ਚਿਤ ਚਿਤਵਤੇ,ਟਰੇ ਅਪਰ ਹੀ ਥਾਨ।ਚਮੂੰ ਪਲਾਈ ਸਕਲ ਹੀ ਹਤਿ ਸੁਤ ਅਬਦੁਲ ਖਾਨ ॥ ੪੧॥ ਚੌਪਈ ॥ ਨਬੀ ਬਖਸ਼ ਕੋ ਪੁਰਬਿ ਮਾਰਜੋ। ਪੁਨਹੁ ਕਰੀਮ ਬਖਸ਼ ਹਨਿ ਡਾਰਜੋ। ਭਾਗੀ ਤੁਰਕ ਥਾਹਨੀ ਸਾਰੀ। ਬਿਧੀਚੰਦ ਤਬਿ ਪਰਜੋ ਪਿਛਾਰੀ ॥ ੪੨ ॥ ਕਟਹਿੰ ਖੜਗ ਸੋਂ ਹਾ ਹਾ ਕਰਿਹੀਂ। ਕਿਤਿਕ ਦੌਰਤੇ ਗਿਰ ਗਿਰ ਪਰਿਹੀਂ।ਚਮਕੀ ਘਨੀ ਕ੍ਰਿਪਾਨੈਂ ਨੰਗੀ । ਥਹਿਰਤਿ ਹਾਥਨਿ ਸ਼ੂਲਤਿ ਰੰਗੀ[1] ॥ ੪੩ ॥ ਬਿਧੀਚੰਦ ਸੰਗ ਸਿੱਖ ਘਨੇਰੇ।ਜਗਨਾ ਮੋਲਕ ਹਯ ਬਡ ਪੂਰੇ। ਜਮੇ ਹਾਥ ਕਬਜਿਨਿ ਕੇ ਸੰਗ[2]। ਲਿਪਟਜੋ ਲਹੁ ਲਾਲ ਸਰਬੰਗ ॥ ੪੪ ॥ ਭਾਜੇ ਖਾਨ ਤ੍ਰਾਸ ਬਹੁ ਧਾਰਾ। ਤਬਿ ਨਬਾਬ ਲਗਿ ਪਰੀ ਪੁਕਾਰਾ।'ਕਜਾ ਦੇਖਤਿ ਹੋ ਥਿਰੇ ਤਮਾਸ਼ਾ। ਪੁੱਤ੍ਰ ਦੁਸਰੋ ਭਯੋ ਬਿਨਾਸ਼ਾ ॥ ੪੫ ॥ ਆਗੇ ਵਧਿ ਏਕੋ ਲਰਿ ਮਰਜੋ। ਸਕਲ ਭਜਾਏ ਕੋਇ ਨ ਅਰਜੋ। ਇਕ ਗੁਰ ਕੇ ਦਲ ਤੇ ਭਟ ਆਯੋ। ਦੁਹਨਿ ਖੜਗ ਕੋ ਜੋਗ ਮਚਾਯੋ ॥ ੪੬॥ ਤਿਸ ਨੇ ਸੀਸ ਕਾਟ ਕਰਿ ਗੋਰਾ। ਲਸ਼ਕਰ ਪਿਖਿ ਭਾਜਜੋ ਤਬਿ ਤੇਰਾ[3]। ਸੁਨਤਿ ਨਬਾਬ ਸ਼ੋਕ ਧਰਿ ਭਾਰੀ। ਬਹਜੋ ਬਿਲੋਚਨ ਤੇ ਬਹੁ ਬਾਰੀ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੇ 'ਕਰੀਮ ਬਖਸ਼ ਬੱਧ' ਪ੍ਰਸੰਗ ਕਥਨੰ ਨਾਮ ਦੋਕੋਨਚੱਤ੍ਵਾਰਿੰਸਤੀ ਅੰਸੂ ॥ ਛਟ ॥

੪੦. [ਅਬਦੁਲਖਾਂ ਦੀ ਚੜ੍ਹਾਈ]।

ਦੋਹਰਾ ॥ ਪੁੱਤ੍ਰ ਮਰੇ ਤੇ ਸ਼ੋਕ ਭਾ ਰੁਦਤਿ ਨਬਾਬ ਬਿਸਾਲ। ਤਿਸ ਛਿਨ ਕੋ ਪਛੁਤਾਵਤੋ ਜਬਿ ਚਢਿ ਆਇ ਉਤਾਲ॥ ੧ ॥ ਚੌਪਈ ॥ ਇਮ ਦੇਖਜੋ ਜਬਿ ਅਬਦੁਲਖਾਨ। ਲੋਕ ਲਰਨਿ ਤੇ ਹਟੇ ਮਹਾਨ। ਆਪ ਆਪਿ ਕੋ ਥਿਰੇ ਪਿਛੇਰੇ[4]। ਕੋ ਕੋ ਚਲਹਿ ਤੁਪਕ ਤਿਸ ਬੇਰੇ ॥ ੨॥ ਜੰਗ ਉਝਾਰ* ਸਮਾਨ ਬਿਲੋਕਾ[5]। ਪਿਖਿ ਨਬਾਬ ਕੋ ਸਭਿ ਕੋ ਸ਼ੋਕਾ[6]। ਦੋਨਹੁ ਖੜੀ ਢਿਗ ਚਲਿ ਆਏ। ਜਿਨਹੁੰ ਲਰਨਿ ਕੋ ਸਰਬ ਚਢਾਏ॥ ੩ ॥ ਕਰਹਿੰ ਤ੍ਰਾਸ ਥਿਰ ਦੂਰਿ ਰਹੋ ਹੈਂ। ਮਰੇ ਬਹੁਤ ਲਘੁ ਜਿਯਤਿ ਲਹੇ ਹੈਂ। ਕਿਤਿਕ ਬਾਰਿ ਲੌ ਰੁਦਤਿ ਥਿਰਜੋ ਹੈ। ਬਹੁਰ ਨਬਾਬ ਬਿਚਾਰ ਕਰਜੋ ਹੈ ॥ ੪ ॥–ਸਭਿ ਲਸ਼ਕਰ ਕੋ ਅਹੈਂ ਅਧਾਰਾ[7]। ਬਿਦਤਹਿ ਬਾਤ 'ਗੁਰੂ ਤੇ ਹਾਰਾ'। ਸ਼ਾਹੁ ਜਹਾਂ ਸੁਨਿ

[1]ਲਹਿਰਾਉਂਦੀਆਂ ਹਨ ਹੱਥਾਂ ਵਿਚ ਲਹੂ ਰੰਗੀਆਂ। [2]ਤਲਵਾਰ ਦੀਆਂ ਮੁੱਠਾਂ ਨਾਲ। [3]ਪਿੱਛੇ ਹੋ ਹੋ) ਖਲੋ ਗਏ। [4]ਜੰਗ ਉਜਾੜ ਤੁਲ ਡਿੱਠਾ (ਅ) ਜੰਗ ਵਿਚ ਉਜਾੜੇ ਦਾ ਸਾਮਾਨ ਡਿੱਠਾ। [5]ਨਵਾਬ ਵਲ ਵੇਖਕੇ ਸਭ ਨੂੰ ਸ਼ੋਕ (ਉਪਜਦਾ ਹੈ, ਕਿਉਂਕਿ ਦੋਵੇਂ ਪੁੱਤ੍ਰ ਉਸ ਦੇ ਮਾਰੇ ਗਏ ਹਨ)। [6]ਮੇਂ ਆਸਰਾ ਹੈਂ। *ਪਾ:–ਉਜਾੜ।

ਦੇਹਿ ਨਿਕਾਰਾ। ਕਹਾਂ ਰਹੌਂ ਮੈਂ ਖਾਇ ਅਹਾਰਾ ॥ ੫ ॥ ਪੁੱਤ੍ਰ ਗਏ ਮਰਿ ਬੀਰ ਬਿਸਾਲੇ। ਧਿਕ ਜੀਵਨ ਮੋਰੋ ਇਸ ਕਾਲੇ। ਹਰਿਗੁਵਿੰਦ ਕੋ ਗਹੌਂ ਕਿ ਮਾਰੌਂ। ਤੌ ਜੀਵਨਿ ਕੋ ਨੀਕ ਨਿਹਾਰੌਂ ॥ ੬ ॥ ਨਭੁ ਜਹਿਂ ਪੁੱਤ੍ਰ ਗਏ ਮਰਿ ਆਗੇ। ਜਾਉਂ ਆਪ ਮੈਂ ਤਿਨ ਸੰਗ ਲਾਗੇ । ਲਰਿਬੇ ਹਟੌਂ ਨਹੀਂ ਮੁਝ ਨੀਕੀ[1]। ਬਾਤ ਸ਼ਾਹੁ ਦਿਸ਼ਿ ਤੇ ਹੁਇ ਫੀਕੀ॥੭॥ਜਗ ਮਹਿਂ ਨਿੰਦਾ ਬਿਥਰੈ ਮੋਰੀ। ਅਸ ਜਿਯ ਤੇ[2]ਆਛੀ ਮ੍ਰਿਤੁ ਹੋਰੀ–। ਇਮ ਚਿਤਵਤਿ ਪੌਂਛਨੋ ਦ੍ਰਿਗ ਬਾਰੀ। ਅਵਿਲੋਕਤਿ ਭਾ ਜੰਗ ਉਜਾਰੀ[3] ॥ ੮ ॥–ਘਟਿਕਾ ਏਕ ਰਹਨੋ ਦਿਨ ਆਈ। ਬਿਨਾ ਲਰੇ ਜੋ ਨਿਸ ਪਰ ਜਾਈ। ਬਹੁਰ ਕਹਾਂ ਜਾਨੈਂ ਕਯਾ ਹੋਇ। ਲਰਿਬੇ ਸਮਾਂ ਨ ਪ੍ਰਾਪਤਿ ਕੋਇ ॥ ੯ ॥ ਸੈਨਾਪਤਿ ਜੁਤਿ ਸੁਤ ਮਰਿ ਗਏ। ਮਮ ਆਗੇ ਪ੍ਰਾਨਨਿ ਕੋ ਦਏ।ਜਿਨ ਕੇ ਬਿਨਾ ਲਰਨਿ ਤੇ ਸੈਨਾ।ਹਟਿ ਕਰਿ ਥਿਰੀ ਅੱਗ੍ਰ[4] ਕੋ ਹੈ ਨਾ ॥ ੧੦ ॥ ਇਕ ਮੈਂ ਰਹਨੋ ਮਰੌਂ ਕੈ ਮਾਰੌਂ।ਦ੍ਵੈ ਬਿਨ ਜੀਵਨ ਨਹੀਂ ਬਿਚਾਰੌਂ–। ਦੋਨਹੁ ਖਤ੍ਰੀ ਜੀਵਤਿ ਜਾਨੇ। ਰਿਸ ਕੈ ਨਿਕਟਿ ਹਕਾਰਨਿ ਠਾਨੇ:–॥੧੧॥[5]ਸਦਾ ਹੈਫ ਸਦ[6] ਤੁਮਰੇ ਤਾਈਂ।ਨਹੀਂ ਭਏ ਗੁਰੁ ਸਨਮੁਖ ਜਾਈ। ਹਤੇ ਪੰਚ ਸੂਰੇ ਸਰਦਾਰ। ਦੋਇ ਪੁੱਤ੍ਰ ਰਣ ਲੀਨੇ ਮਾਰਿ ॥ ੧੨ ॥ ਤੁਮ ਗੀਦੀ ਇਤ ਉਤ ਹੁਇ ਜਾਤੇ। ਨਹੀਂ ਸ਼ਸਤ੍ਰ ਮਾਰਤਿ ਅਰੁ ਖਾਤੇ।ਬੀਚ ਕਚਹਿਰੀ ਬਾਤ ਬਨਾਵਹੁਗਾਰ ਛੈਰ ਕਰਿ ਬੀਰ ਹਨਾਵਹੁ ॥ ੧੩ ॥ ਅਬਿ ਮੁਝ ਸੰਗ ਅਗਾਰੀ ਚਾਲਹੁ। ਜਸੋਂ ਬੋਲਤਿ ਤਸੋਂ ਸ਼ਸਤ੍ਰ ਸੰਭਾਲਹੁ[7]। ਭਏ ਕ੍ਰੁਰ ਨਹਿਂ ਬੋਲੇ ਬੈਨ। ਨਹੀਂ ਨਬਾਬ ਦਿਸ਼ਾ ਕਰਿ ਨੈਨ ॥ ੧੪ ॥ ਅਬਦੁਲ ਖਾਂ ਭਖਿ ਹੁਕਮ ਬਖਾਨਾ।ਬਜੇ ਦਮਾਮੇ ਨਾਦ ਮਹਾਨਾ। ਆਗੇ ਭਏ ਪਤਾਕਾ ਵਾਰੇ[8]।ਉਮਡੇ ਬੀਰ ਕ੍ਰੋਧ ਕਰਿ ਭਾਰੇ ॥੧੫॥ ਚਲਨੋ ਨਬਾਬ ਆਪ ਧਰਿ ਕ੍ਰੋਧਾ। ਲੀਨੇ ਸਕਲ ਸਕੇਲ ਸੁ ਜੋਧਾ। ਜਹਿਂ ਰਣ ਖੇਤ ਗੁਰੂ ਭਟ ਠਾਂਢੇ। ਰੋਪੇ ਪਾਇ ਸ਼ਸਤ੍ਰ ਗਹਿ ਗਾਢੇ ॥ ੧੬ ॥ ਮਰੇ ਤੁਰਕ ਲਾਗੇ ਅੰਬਾਰ।ਹਯ ਪਰ ਹਯਮਰਿ ਗਿਰੈ ਉਦਾਰ।ਸ੍ਵਾਨ[9] ਸ਼੍ਰਿੰਗਾਲ[10] ਮਾਸ ਕੋ ਖਾਤੇ। ਭੂਤ ਪ੍ਰੇਤ ਡਾਕਨਿ ਡਕਰਾਤੇ ॥ ੧੭ ॥ ਭਯੋ ਰੁਦ੍ਰ ਫਿਰਿਬੇ ਕੋ ਸਮੋਂ[11]। ਗਣ ਅਨੇਕ ਸੰਗ ਭੋ[12] ਕਰਿ ਨਮੋ। ਰਣ ਬਚਿੱਤ੍ਰ ਕੋ ਹਰਖਨੋ

[1]ਲੜਨ ਤੋਂ ਹੱਟ ਰਹਿਣਾ ਮੇਰੇ ਲਈ ਵੰਗਾ ਨਹੀਂ। [2]ਐਹੋ ਜਹੇ ਜੀਉਣ ਨਾਲੋਂ। [3]ਸੰਗ ਦਾ ਉਜਾੜਾ ਡਿੱਠੇ ਸੁ। [4]ਮੁਖੀਆ। [5]ਸੋ ਵਾਰ ਅਫਸੋਸ ਭਾਵ ਲਾਨਤ। [6]ਘੜਿਆਂ ਵਾਲੇ। [7]ਕੁੱਤੇ। [8]ਗਿੱਦੜ। [9]ਬਾਮਾਂ ਦਾ ਸਮਾਂ, ਰੁੱਦ੍ਰ ਸ਼ਾਮਾਂ ਨੂੰ ਨਿਕਲਦਾ ਕਹਿੰਦੇ ਹਨ। [10](ਰੁਦ੍ਰ ਦੇ) ਨਾਲ ਅਨੇਕਾਂ ਗਣ ਹੋ ਲਏ।

ਹੇਰਤਿ। ਗ੍ਰਿੱਝ,ਪਿਸ਼ਾਚ,ਕਾਕ ਗਨ ਟੇਰਤਿ॥੧੯॥ ਬਹੁ ਰਣ ਕੀਨ ਲਖੇਰ ਪਖੇਰਾ। ਬਿਧੀ ਚੰਦ ਸਿਖ ਬੀਰ ਬਡੇਰਾ। ਪਿਖਿ ਤੁਰਕਨਿ ਕੋ ਗੁਰ ਢਿਗ ਗਯੋ। ਸਗਰੋ ਭੇਤ ਸੁਨਾਵਤਿ ਭਯੋ ॥ ੧੯ ॥ 'ਮਹਾਂਰਾਜ! ਹੇਰਹੁ ਰਿਪੁ ਆਏ।ਰਹੇ ਇਤਿਕ,ਭੇ ਮਿਤ੍ਰ ਸਮੁਦਾਏ।ਅਬਿ ਕੋ ਮਚਹਿ ਜੰਗ ਬਡ ਭਾਰੀ। ਜਿਯਤਿ ਬਾਹਨੀ ਉਮਡੀ ਸਾਰੀ ॥ ੨੦ ॥ ਇਨ ਕੇ ਅੰਤ* ਭਏ ਰਣ ਅੰਤ।ਹੋਵਹਿਗੋ ਅਬਿ,ਗੁਰੁ ਭਗਵੰਤ!'। ਸ਼੍ਰੀ ਹਰਿਗੋਵਿੰਦ ਸੁਨਤਿ ਉਚਾਰੇ। 'ਹੁਤੇ ਪੰਚ ਸਰਦਾਰ ਸੁ ਮਾਰੇ ॥ ੨੧ ॥ ਦੈ ਨਬਾਬ ਕੇ ਸੁਤਿ ਹਤਿ ਹੋਏ। ਮੁਖਿ ਭਟ ਰਹਜੋ ਨਹੀਂ ਅਬਿ ਕੋਏ। ਆਪੇ ਆਯਹੁ ਅਬਦੁਲ ਖਾਨ। ਰਣ ਕੀ ਚਾਹਤਿ ਬਿਜੈ ਮਹਾਨ ॥ ੨੨ ॥ ਅਪਰ ਤੁਰਕ ਸਭਿ ਸਿੱਖਨਿ ਮਾਰੇ। ਰਹੇ ਸ਼ੇਸ਼ ਸੋ ਆਏ ਸਾਰੇ†। ਅਬਹਿ ਸੰਗ ਇਸ ਜੰਗ ਹਮਾਰਾ। ਦੇਖਹੁ ਸਗਰੇ ਬਲ ਜਿਮ ਭਾਰਾ॥੨੩॥ਕਰੌਂ ਨਿਦਾਨ[1] ਤੁਰਕ ਗਨ ਕੇਰਾ। ਨਹੀਂ ਪ੍ਰਤਾਪ ਲਖਤਿ ਇਹ ਮੇਰਾ। ਪ੍ਰਾਨ ਦੇਨਿ ਕੋ ਚਾਹਤਿ ਮਾਨੀ। ਸਨੇ ਸਨੇ ਸਭਿ ਹੋਵੈਂ ਹਾਨੀ ॥ ੨੪ ॥ ਕਰਹਿ ਰਾਜ ਸਿਖ ਸੇਵਕ ਮੇਰੇ। ਦਿਏ ਸਕਾਮ ਪ੍ਰਾਨ ਇਸ ਬੇਰੇ। ਨਿਸ਼ਕਾਮੀ ਕੈਵਲ ਕੋ ਪਾਵੈਂ। ਸਹਿਕਾਮੀ ਸਿਖ ਰਾਜ ਕਮਾਵੈਂ ॥ ੨੫ ॥ ਹਿੰਦੂ ਧਰਮ ਕੋ ਰਾਖਹਿਂ ਜਗ ਮੈਂ। ਚਲਹਿਂ ਚਲਾਵਹਿਂ ਸਿੱਖੀ ਮਗ ਮੈਂ।ਪੁਨ ਮਿਤ੍ਰ ਹੋਹਿ ਮੋਹਿ ਮਿਲਿ ਆਏ।ਸ਼ੁਭ ਗਤਿ ਕੋ ਪ੍ਰਾਪਤਿ ਹੁਇ ਜਾਏਂ" ॥ ੨੬ ॥ ਇਮ ਕਹਿ ਗੁਰੁ ਕੋ ਬਜਜੋ ਨਗਾਰਾ। ਸਾਵਧਾਨ ਭੇ ਸਿੱਖ ਜੁਝਾਰਾ। ਦੋਇ ਪਹਿਰ ਲਗਿ ਮਾਚਜੋ ਜੰਗ। ਭਏ ਸ਼ਮਤਿ ਲਰਤੇ ਰਿਪੁ ਸੰਗ[2] ॥੨੭॥ ਸ਼੍ਰੀ ਹਰਿਗੋਵਿੰਦ ਚਲੇ ਅਗਾਰੀ।ਚਹਤਿ ਕਰਜੋ ਪੁਰਸ਼ਾਰਥ ਭਾਰੀ[3]। ਹਨਜੋ ਚਹੈਂ ਤਬਿ ਅਬਦੁਲਖਾਨ। ਦੁਹ ਦਿਸ਼ਿ ਕੇ ਛੁਟਿ ਰਹੇ ਨਿਸ਼ਾਨ ॥੨੮॥ ਬਾਜਨ ਲਗੇ ਜੁਝਾਊ ਬਾਜੇ।ਭਯੋ ਨੇਰ ਪੁਨ ਜੋਧਾ ਗਾਜੇ। ਛੂਟਨਿ ਲਗੀ ਤੁਫੰਗੈਂ ਫੇਰਿ।ਫੇਰਤਿ ਫੇਰ ਫੇਰ ਹਯ ਛੇਰਿ[4]॥੨੯॥ ਨਿਕਸਿ ਗੋਲ ਤੇ ਤੁਪਕ ਪ੍ਰਹਾਰੈਂ। ਦੂਸਰ ਆਇ ਬਿਲੋਕਿ ਬੰਗਾਰੈਂ। ਸਿੱਖ ਜਾਇ ਤੁਰਕਨ ਕੋ ਗੇਰਹਿਂ। ਤੁਰਕ ਆਇ ਹਤਿ ਆਗੋ ਘੇਰਹਿਂ ॥ ੩੦ ॥ ਸ਼੍ਰੀ ਸਤਿਗੁਰੁ ਕਰ ਚਾਂਪ ਕਰਾਲਾ। ਚੁਟਕੀ ਫੇਰਹਿਂ ਬਾਨ ਬਿਸਾਲਾ। ਕੀਨਸਿ

[1]ਖਾਤਮਾਂ। [2]ਵੈਰੀ ਨਾਲ ਲੜਦੇ (ਸਿੱਖ) ਥੱਕ ਗਏ। [3]ਮਹਾਨ ਜ਼ੋਰ, ਸਾਕਾ। [4]ਘੋੜਿਆਂ ਨੂੰ ਛੇੜਕੇ ਫੇਰ ਫੇਰ ਕੇ ਫੇਰਦੇ ਹਨ।

*ਪਾ:–ਦਿਨ ਕੇ ਅੰਤ।

†ਪਾ:–ਸੁਤ ਨਬਾਬ ਜੁਤ ਸੁਭਟ ਸਿੰਘਾਰੇ।

ਤੇਜ਼ ਤਰੈਗਮ ਭਾਰਾ। ਇਤ ਉਤ ਸਨਮੁਖ ਬਲੀ ਉਦਾਰਾ॥੩੧॥ ਦੇਖਤਿ ਹੈਂ ਸ਼ੱਤ੍ਰੁਨਿ ਦਲ ਬ੍ਰਿੰਦੰ। ਜਹਾਂ ਨਬਾਬ ਸਸ਼ੋਕ ਬਿਲੰਦੰ। ਪੂਰੇ ਕਾਲ ਅਗਾਰੀ ਖਰੇ।ਸਤਿਗੁਰੁ ਤੀਰ ਪ੍ਰਹਾਰਨਿ ਕਰੇ ॥ ੩੨ ॥ ਤੀਛਨ ਭੀਛਨ ਈਛਨਿ[1] ਹੋਰੇ। ਚਲੈ ਸਰਪ ਸਮ ਸ਼ੂਕ ਬਡੇਰੇ। ਸ਼ੱਤ੍ਰੁਨਿ ਕੇ ਸਰੀਰ ਇਮ ਬਰੈਂ। ਬਲ੍ਮੀ ਮਹਿ ਪ੍ਰਵੇਸ਼ ਜਿਮ ਕਰੈਂ[2] ॥ ੩੩॥ ਇਕੋ ਤਨ ਫੋਰਿ ਪਾਰ ਹ੍ਵੈ ਜਾਇੰ। ਪੁਨ ਦੂਸਰ ਕੇ ਪਾਰ ਸਿਧਾਇੰ।ਜੋਧਾ ਕੈ ਤੁਰੰਗ ਹੁਇ ਕੋਇ। ਬੇਧਤਿ ਜਾਤਿ ਸਰਬ ਸਰ ਸੋਇ ॥੩੪॥ ਧਰ ਪਰ ਪਰਹਿੰ ਦੜਾ ਦੜ ਜੋਧੇ। ਦੇਖਤਿ ਮਹਾਂ ਤੁਰਕ ਗਨ ਕ੍ਰੋਧੇ। 'ਬੇਧਹਿੰ ਦੂਰ ਖਰੇ ਹੀ ਤੀਰ। ਮਾਰਿ ਮਾਰਿ ਕਹੋਂ ਮਰਹੁ ਨ ਬੀਰ' ॥ ੩੫ ॥ ਇਮ ਕਹਿ ਵਧੇ ਤੁਰਕ ਗਨ ਆਗੇ। ਧਰ ਜ੍ਵਾਲਾਬਮਣੀ[3] ਰਿਸ ਜਾਗੇ। ਕੜਾਕੜੀ ਇਕ ਬਾਰ ਚਲਾਈ। ਗੁਰੁ ਦਲ ਪਰ ਗੁਲਕਾਂ ਬਰਖਾਈ ॥ ੩੬ ॥ ਜਬਹਿ ਲਗੀ ਸਿੱਖਨਿ ਤਨ ਗੋਰੀ। ਰਿਸ ਜਾਗੀ ਗਮਨੇ ਰਿਪੁ ਓਰੀ। ਛੋਰਿ ਤੁਫੰਗਨਿ ਘਾਲਨ ਜ਼ੋਰ[4]। ਪੁਨ ਬਾਰੁਦ ਪਾਇ ਕਰਿ ਔਰ ॥ ੩੭ ॥ ਗਜ ਸੋਂ ਠੋਕਤਿ ਪਾਇ ਦੁਰੋਰੀ। ਕਰਤਿ ਸ਼ੀਘ੍ਰਤਾ ਰਿਪੁ ਦਿਸ਼ਿ ਛੋਰੀ। ਦੁਹਿਦਿਸ਼ਿ ਮਾਚਨੋ ਰਣ ਘਮਸਾਨ[5]। ਭਯੋ ਤੁਮਲ[6] ਬਡ ਰੌਰ ਉਠਾਨਾ ॥੩੮ ॥ ਚਾਂਪ ਕਠੋਰਨਿ ਤੇ ਸਰ ਚਾਲੇ। ਬੇਧਤਿ ਜੋਧਨਿ ਦੇਹਿ ਕਰਾਲੇ। ਹਯਨਿ ਕੁਦਾਵਤਿ ਤੋਮਰ ਮਾਰਤਿ। ਬੇਧਤਿ ਸ਼ੱਤ੍ਰੁ ਭੂਮ ਪਰ ਡਾਰਤਿ ॥੩੯॥ਤੀਛਨ ਬਰਛੀ ਛਿੱਪ ਛੁਰੈਂਤੀ। ਤਨ ਫੋਰਨਿਕਰਿ ਪਾਰ ਪਰੈਂਤੀ। ਬਿਧੇ ਸੂਰ ਤਤਛਿਨ ਧਰ ਡਾਰੈ। ਸੀਖ ਵਿੰਨ੍ਹ ਜਨੁ ਵੜੇ ਉਤਾਰੇ[7]॥੪੦॥ਪੁਨ ਗਹਿ ਗਹਿ ਨੰਗੀ ਸ਼ਮਸ਼ੇਰ।ਸੂਰਾ ਭਿਰੇ ਓਜ ਸਮਸ਼ੇਰ।ਬਹੈਂ[8] ਪਰਸਪਰ ਕਾਟਤਿ ਅੰਗ। ਸ਼ੋਣਤਿ ਗਿਰਤਿ ਲਾਲ ਛਿਤਰੰਗ ॥੪੧॥ਕਿਨਹੁੰ ਨਿਕਾਰੀ ਜਮਧਰ ਧਾਰੀ।ਨਿਕਟਿ ਢੁਕੇ ਸ਼ੱਤ੍ਰੁਨਿ ਤਨ ਮਾਰੀ। ਹਿਹਨਾਵਤਿ ਬਹੁ ਫਿਰਹਿੰ ਤੁਰੰਗ। ਛੁਛ ਜ਼ੀਨ,ਕੋ ਘਾਇਲੋ ਅੰਗ ॥ ੪੨॥ ਦੁਇ ਦਲ ਮਿਲਿ ਗੇ ਮਾਰ ਸੁ ਮਾਚੀ।ਕਰਦਮ ਸ਼ੋਣ ਮਾਸ ਛਿਤ ਰਾਚੀ।ਗਿਰੇ ਛਿਨਕ ਮਹਿ ਸੁਭਟ ਹਜ਼ਾਰੋਂ। ਹਥਿਯਾਰਨਿ ਕੇ ਭਏ ਪ੍ਰਹਾਰੋਂ[9] ॥ ੪੩ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਾਲਸਾ ਚਮੂ ''ਅਬਦੁਲਖਾਨ ਰਣ ਆਗਮਨ'' ਪ੍ਰਸੰਗ ਵਰਨਨੰ ਨਾਮ ਚੱਤਵਾਰਿੰਸਤੀ ਅੰਸੂ ॥ ੪੦ ।

---

[1]ਨੇੜੇ ਨਾਲ। [2]ਕਰਦੇ ਹਨ (ਸੱਪ)। [3]ਬੰਦੂਕਾਂ। [4]ਬੰਦੂਕਾਂ ਚਲਾਉਣ ਤੇ ਜ਼ੋਰ ਪਾਇਆ। [5]ਘਮਸਾਨ। [6]ਸੀਖ ਨਾਲ ਵਿੰਨ੍ਹਕੇ ਮਾਨੋਂ ਵੜੇ ਉਤਾਹੇ ਹਨ। [7]ਵਾਹਵੇ (ਤਲਵਾਰਾਂ)। [8]ਵਾਹ,ਮਾਰ।

੪੧. [ਅਬਦੁਲ ਖਾਂ ਵੱਲੋਂ ਹੱਲਾ]।

ਦੋਹਰਾ॥ ਬਜੇ ਜੁਝਾਊ[1] ਬਹੁਤ ਹੀ ਜੁਟੇ ਸੁਭਟ ਸੁ ਕਟੱਕ[2]। ਕਟਿ ਕਾਟ ਝਟ ਪਟ ਬਿਕਟ ਜੋ ਸਟਪਟ ਕੈ ਨ ਅਟੱਕ[3]॥ ੧ ॥ ਰਸਾਵਲ ਛੰਦ ॥ ਚਲੇ ਤੀਰ ਗੋਰੀ। ਮਨੋ ਖੇਲਿ ਹੋਰੀ। ਸਟਾ ਸੱਟ ਸੋਲੇ[4]। ਮਨੋ ਮੂਠ ਮੇਲੇ[5] ॥੨॥ ਸਮੂਹੈਂ ਤੁਫੰਗਾ। ਕਰੇ ਘਾਉ ਅੰਗਾ। ਲਗੀ ਪੀਚਕਾਰੀ[6]। ਖਿਰਨੋ ਰੰਗ ਭਾਰੀ॥ ੩ ॥ ਪਤੰਗੀ ਸੁ ਰੰਗਾ[7]। ਚਲਨੋ ਸ਼ੋਣ ਅੰਗਾ। ਸੁ ਢਾਲੇ ਉਛਾਲੇ। ਭਵੈਂ ਜਨੋਂ ਬਿਸਾਲੇ ॥੪॥ ਸੁ 'ਮਾਰੋ' ਅਲਾਵੈਂ। ਮਨੋ ਗੀਤ ਗਾਵੈਂ। ਪਰੈਂ ਧਾਇ ਧਾਈ। ਕ੍ਰਿਪਾਨੈਂ ਚਲਾਈ ॥੫॥ ਕਟੈਂ ਅੰਗ ਗੋਰੈਂ।ਸੁ ਲੋਥੈਂ ਘਨੇਰੈਂ। ਨਬਾਬੈ ਦਿਖਾਵੈਂ। ਬਡੇ ਓਜ ਲਾਵੈਂ ॥ ੬ ॥ ਨਹੀਂ ਪਾਇ ਪਾਛੇ। ਭਿਰੇ ਸੂਰ ਆਛੇ। ਇਤੈ ਸਿੱਖ ਦੌਰੇ। ਮਚਨੋ ਭੀਮ* ਰੌਰੇ ॥ ੭ ॥ ਪਰੈਂ ਹੂਹ ਦੈ ਕੈ[8]। ਕ੍ਰਿਪਾਨੈਂ ਚਲੈ ਕੈ। ਕਿਤੇ ਢਾਲ ਓਡੈਂ। ਕਿਤੇ ਹਾਥ ਛੋਡੈਂ ॥ ੮ ॥ ਸੁ ਬੰਕੇ ਸਿਪਾਹੀ। ਮਰੇ ਜੰਗ ਮਾਂਹੀ। ਬਿਧੀ ਚੰਦ ਰੋਸਾ। ਬਡੀ ਜੰਗ ਹੋਸਾ[9] ॥ ੯ ॥ ਸੁ ਆਪੰ ਬਚਾਵੈ। ਘਨੇ ਸ਼ੱਤ੍ਰ ਘਾਵੈ। ਤਜੈ ਤੀਰ ਤੀਖੇ। ਜੁ ਸਰਪੰ ਸਰੀਖੇ॥ ੧੦ ॥ ਭਟੰ ਪ੍ਰਾਨ ਹਾਨੇ। ਗਿਰੇ ਜੰਗ ਥਾਨੇ। ਮੁਖੰ ਭਾਰ ਕੋਈ। ਸੁ ਔਂਧੇ ਪਰੋਈ[10]॥ ੧੧ ॥ ਜਹਾਂ ਘਾਵ ਹੋਹੂ। ਭਕਾਭੱਕ ਲੋਹੂ। ਕਹੂੰ ਕੰਪ ਧਾਰੇ। ਭਯੋ ਤ੍ਰਾਸ ਭਾਰੇ ॥੧੨॥ ਕਹੂੰ ਕੋਪ ਠਾਨੇ। ਗਹਨੋ ਖੱਗ ਪਾਨੈ। ਝਟਾਝੱਟ ਬਾਹੈਂ। ਕਰੈਂ ਓਜ ਬਾਹੈਂ ॥ ੧੩ ॥ ਤਛਾ ਮੁੱਛ ਹੋਏ। ਬਡੀ ਨੀਂਦ ਸੋਏ। ਕਟੀ ਜੰਘ ਕਾਹੂੰ। ਖਰੇ ਜੰਗ ਮਾਹੂੰ ॥ ੧੪ ॥ ਕਟੇ ਕਾਹੁ ਪਾਸੇ। ਸੁ ਆਤ੍ਰੈਂ ਨਿਕਾਸੇ। ਰਿਦਾ ਕਾਹੁ ਛੇਦਾ। ਪਰੇ ਪਾਇ ਖੇਦਾ ॥ ੧੫ ॥ ਕਿਸੂ ਹਾਥ ਕਾਟਾ। ਦਯੋ ਤ੍ਰਾਸ ਡਾਟਾ। ਦੁਧਾਰੇ ਜੁ ਖੰਡੇ। ਸੁ ਤੀਖੇ ਪ੍ਰਚੰਡੇ ॥ ੧੬ ॥ ਬਡੇ ਬਾਢਵਾਰੇ। ਪੁਲਾਦੀ ਕਰਾਰੇ। ਲਗੈਂ ਗ੍ਰੀਵ ਜਾਹੂੰ। ਗਿਰੇ ਸੀਸ ਤਾਹੂੰ ॥ ੧੭ ॥ ਭਏ ਰੁੰਡ ਮੁੰਡੰ। ਪਰੇ ਖੰਡ ਖੰਡੰ। ਕਟੇ ਕਾਹੁ ਤੁੰਡੰ। ਲਿਟੇ ਸੂਰ ਝੁੰਡੰ ॥ ੧੮ ॥ ਪ੍ਰਚੰਡੇ ਘੁਮੰਡੇ[11]। ਕਟੇ ਬਾਹੁ ਦੰਡੇ। ਸਰੋਹੀ, ਹਲੱਥੀ। ਸੁ

[1]ਮਾਰੂ (ਵਾਜੇ)। [2]ਸੈਨਾ ਦੇ। [3]ਜੋਧੜੇ (ਬਿਕਟ=) ਬਹਾਦੁਰ (ਸੂਰਮੇ ਸਨ ਉਹ ਬੀ ਸਟਪਟਾ ਗਏ(ਜਦੋਂ)ਝੱਟ ਪੱਟ ਕਟਾ ਵੱਢ(ਹੋਣ ਲੱਗ ਪਈ ਤੇ) ਕੋਈ ਬੀ ਨਾ ਅਟਕਿਆ। [4]ਛੋਤੀ (ਛੇਤੀ) ਸੁੱਟਦੇ (=ਚਲਾਉਂਦੇ ਹਨ) ਸੋਲੇ। [5]ਮਾਨੋਂ (ਗੁਲਾਲ ਦੀਆਂ) ਮੁੱਠਾਂ ਮਾਰਦੇ ਹਨ। [6]ਪਿਚਕਾਰੀ। [7]ਚਕਮ ਲਕੜੀ ਜੋ ਬੜਾ ਸੁਹਣਾ ਲਾਲ ਰੰਗ ਦਿੰਦੀ ਹੈ [ਸੰ:, ਪਤ੍ਰੰਗ]। [8]ਯੁੱਧ ਨਾਦ ਕਰਕੇ। [9](ਜਿਸਨੂੰ) ਜੰਗ (ਵਿਦਯਾ ਦੀ) ਬੜੀ ਖਬਰ ਹੈ। (ਅ) ਜਿਸ ਨੂੰ ਜੰਗ ਦੀ ਬੜੀ ਹਵਸ (=ਚਾਹ) ਹੈ। [10]ਮੂਧੇ ਹੋਕੇ ਡਿੱਗੇ। [11]ਭਾਰੀ ਹੰਕਾਰੀ (ਸੂਰਮਿਆਂ) ਦੇ...। *ਪਾ:—ਭੀਰ=ਭੀੜ ਕਰਕੇ।

ਤੋਰੀ ਜੁਨੱਥੀ[1] ॥ ੧੬ ॥ ਕੜਾਕਾੜ ਝਾੜੈਂ। ਬਨੇ ਭੀਮ[2] ਤਾੜੈਂ। ਬਡੇ ਸਿੱਖ ਕ੍ਰੋਧੇ। ਮਹਾਂ ਜੰਗ ਜੋਧੇ ॥ ੨੦ ॥ ਮਲੇਛਾਨ ਹੱਲਾ। ਦਿਢੈ ਹੋਇ ਝੱਲਾ। ਘਨੀ ਮਾਰਿ ਮਾਚੀ। ਲਹੁ ਧੂਲਿ ਰਾਚੀ ॥ ੨੧ ॥ ਦੋਹਰਾ ॥ ਇਕ ਇਕ ਸਿੱਖ ਗੁਰੂ ਸੁਭਟ ਜੋ ਦਸ ਦਸ ਤੁਰਕ ਸੰਘਾਰਿ। ਕੋ ਸ਼ਹੀਦ ਕੋ ਜਿਯਤਿ ਭਾ ਸਤਿਗੁਰੂ ਕੋ ਬਲ ਧਾਰਿ ॥ ੨੨ ॥ ਰਸਾਵਲ ਛੰਦ ॥ ਗੁਰੂ ਕੋਪ ਹੋਏ। ਪਿਖੇ ਸ਼ੱਤ੍ਰੂ ਢੋਏ। ਮਲੇਛੰ ਸਮੂਹਾ। ਪਰੇ ਦੀਨਿ ਹੂਹਾ[3] ॥੨੩॥ ਕਰੇ ਲਾਲ ਨੈਨਾ॥ ਲਿਯੋ ਬਾਨ ਪੈਨਾ[4]। ਨਿਖੰਗੰ ਨਿਕਾਸਾ। ਮੁਖੀ ਤੇ ਪ੍ਰਕਾਸ਼ਾ ॥ ੨੪ ॥ ਹੁਤੋ ਮੋਟਿ ਕਾਨਾ। ਸੁ ਪੰਖੈ ਮਹਾਨਾ[5]। ਗੁਨੰ ਚਾਂਪ ਜੋਰਾ[6]।ਕਠੋਰੈਂ ਜੁ ਚੋਰਾ[7]॥੨੫॥ ਕਰਜੋ ਭਾਨ ਭਾਨਾ[8]। ਲਗਜੋ ਪਾਨ ਕਾਨਾ[9]। ਭਕਜੋ ਗੋਲ[10] ਮਾਰਾ।ਚਲਜੋ ਬੇਗ ਪਾਰਾ[11] ॥ ੨੬ ॥ ਲਗਜੋ ਝੁੰਕ ਕੈਸੇ। ਬਰਜੋ ਨਾਗ ਜੈਸੇ। ਗਯੋ ਫੋਰਿ ਛਾਤੀ। ਧਰਾ ਪੈ ਪਪਾਤੀ॥੨੭॥ਦੁਤੀ ਜਾਇ ਭੇਦਾ[12]। ਭਿਸੈ ਅੰਗ ਛੇਦਾ[13]। ਪਰਜੋ ਭੂਮਿ ਜਾਈ। ਤ੍ਰਿਤੀ ਫੋਰਿ ਘਾਈ ॥ ੨੮ ॥ ਭਟੈ ਚੌਥ ਲਾਗੇ। ਤਬੈ ਪ੍ਰਾਨ ਭਜਾਗੇ। ਪੁਨੰ ਪੰਚ ਬੀਧਾ[14]। ਗਛਜੋ ਜਾਇ ਸੀਧਾ॥੨੯॥ਧਰਜੋ ਤੀਰ ਦੂਵਾ। ਮਹਾਂ ਕੋਪ ਹੂਵਾ। ਭਜਜੋ ਬੇਗ ਸੰਗਾ। ਘਨੇ ਸ਼ੱਤ੍ਰੂ ਭੰਗਾ ॥ ੩੦ ॥ ਇਸੀ ਰੀਤਿ ਫੇਰੇ। ਪ੍ਰਹਾਰੈਂ ਘਨੇਰੇ। ਗਿਰੇ ਖਾਨ ਮਾਨੀ[15]। ਦਿਏ ਪ੍ਰਾਨ ਹਾਨੀ ॥੩੧॥ ਲਗੈਂ ਬਾਨ ਜਾਏ। ਘਨੇ ਸ਼ੱਤ੍ਰੂ ਘਾਏ। ਭਰੇ ਜੋ ਨਿਖੰਗੰ। ਚਲਾਏ ਖਤੰਗੰ ॥੩੨॥ ਇਕੈ ਦੋਇ ਤੀਨੋ[16]। ਕਰੈਂ ਪ੍ਰਾਨ ਹੀਨੋ।ਬਡੇ ਬੇਗ ਵਾਰੇ। ਲਗੈਂ ਫੋਰਿ ਪਾਰੇ[17] ॥ ੩੩ ॥ ਧਵਾਵੈਂ ਤੁਰੰਗਾ। ਪ੍ਰਹਾਰੈਂ ਖਤੰਗਾ। ਚਲਾਵੈਂ ਤੁਫੰਗਾ। ਭਟੈ ਅੰਗ ਭੰਗਾ ॥ ੩੪॥ ਬਡੇ ਘਾਵ ਸੰਗਾ। ਲਹੁ ਲਾਲ ਰੰਗਾ। ਬਨੈਂ ਬੇਸ ਚੰਗਾ। ਮਚਜੋ ਭੀਮ ਜੰਗਾ ॥ ੩੫ ॥ ਦੋਹਰਾ ॥ ਕਹਿੰ ਲਗਿ ਬਰਨੋ ਜੁੱਧ ਕੋ ਭਯੋ ਮਹਾਂ ਘਮਸਾਨ। ਪ੍ਰਥਮ ਤੁਫੰਗਨਿ ਤੇ ਮਰੇ ਤੁਰਕਨਿ ਕੋ ਅਵਸਾਨ[18] ॥ ੩੬ ॥ ਪਾਧੜੀ ਛੰਦ ॥ ਚੁਲਕਾਨਿ ਮਾਰਿ ਮਾਰਿ ਕਰਿ ਪ੍ਰਾਨ ਹਾਨਿ। ਰਣ ਖੇਤ ਬਿਖੈ ਸੁਪਤੇ ਮਹਾਂਨ। ਪੁਨ ਬਾਨ ਸੰਗ ਭਾ ਭੀਮ ਜੰਗ॥

---

[1]ਡਾਢ ਤਲਵਾਰਾਂ। [2]ਭਯਾਨਕ ਬਣਕੇ। [3]ਹੱਲਾ ਕਰਕੇ ਯਾ ਯੁੱਧ ਨਾਦ ਕਰਕੇ ਆ ਪਏ। [4]ਤ੍ਰਿੱਖਾ। [5]ਵਡੇ ਖੰਭ ਵਾਲਾ। [6]ਧਨੁਖ ਦੀ ਤੰਦੀ ਵਿਚ ਜੋੜਿਆ। [7]ਜੋ ਕਰੜਾ ਤੇ ਚੋਖਾ ਹੈ। [8]ਬਲ ਨਾਲ ਤਾਣਿਆ। [9]ਕਿ ਹੱਥ ਕੰਨ ਨੂੰ ਜਾ ਲਗਾ। [10]ਟੋਲੇ ਨੂੰ ਤੱਕ ਕੇ। [11]ਝੱਟ ਪਾਰ ਹੋ ਗਿਆ। [12](ਫਿਰ) ਦੂਜੇ (ਸੂਰਮੇ ਨੂੰ) ਜਾ ਵਿੰਨ੍ਹਿਆ। [13]ਵਿੰਨ੍ਹਿਆ। [14]ਫਿਰ ਪੰਜਵਾਂ (ਸੂਰਮਾਂ) ਵਿੰਨ੍ਹਿਆ। [15]ਪਾਰ ਹੋ ਜਾਂਦੇ ਹਨ। [16]ਪਹਿਲੇ ਹੀ ਤੀਰਾਂ ਨਾਲ ਤੁਰਕਾਂ ਦੇ ਹੌਸਲੇ ਮਰ ਗਏ (ਹੌਸਲੇ ਢਿਲੇ ਪੈ ਗਏ)। [ਹਿੰ:, ਅੋਸਾਨ=ਹੌਸ਼, ਹੌਸਲਾ, ਧੀਰਜ]। (ਅ) ਤੁਰਕਾਂ ਦਾ ਨਾਸ਼ ਹੋ ਗਿਆ। [ਸੰਸ:, ਅਵਸਾਨ=ਨਾਸ਼]।

ਤਬਿ ਭਏ ਤੁਰਕ ਗਨ ਪ੍ਰਾਨ ਭੰਗਿ॥ ੩੭ ॥ ਖਰ ਸੇਲ ਸਕਤਿ ਤੋਮਰ ਪ੍ਰਹਾਰਿ। ਇਨ ਸਾਥ ਘਨੇ ਰਣ ਤੁਰਕ ਮਾਰਿ। ਪੁਨ ਚਲੇ ਖੜਗ ਇਕ ਬਾਰਿ ਬ੍ਰਿੰਦ। ਕਟਿ ਗਏ ਬਹੁੜ ਛਿਨ ਮੈਂ ਨਿਕੰਦਿ[1]॥੩੮॥ਰਣ ਖੇਤ ਦੁਰਿ ਲਗੇ ਭਾ ਮਹਾਨ। ਜਹਿਂ ਕਰਹਿਂ ਜੋਗਨੀ ਸ਼ੋਨ ਪਾਨ। ਖੱਪਰ ਭਰੰਤਿ ਬਹੁ ਬਾਰਿ ਬਾਰਿ। ਹ੍ਵੈ ਝ੍ਰਿਪਤਿ ਬਹੁਤਿ ਲੇਤੀ ਡਕਾਰ॥ ੩੯॥ ਬਹੁ ਗਿੱਝ ਕੰਕ ਬਾਇਸ ਪੁਕਾਰ। ਮਨ ਭਾਇ ਖਾਇ ਆਮਿਖ ਅਹਾਰ। ਗਨ ਮਿਲੇ ਆਨਿ ਨਿਰਭੈ ਗੁਮਾਧ[2]। ਲਖਿ ਸੰਝ ਬੋਲਤੇ ਧੁਨਿ ਉਚਾਧ ॥ ੪੦ ॥ ਬਹੁ ਭੂਤ ਪ੍ਰੇਤ ਨਾਚੰਤਿ ਗਾਇ। ਹੜ ਹੜ ਹਸੰਤਿ ਮਨ ਭਾਧ ਪਾਧ[3]। ਡਾਕਨਿ ਪਿਸ਼ਾਚ[4] ਬਹੁ ਰੁਧਿਰ ਰਾਚਿ।ਬਹੁ ਮਾਸ ਖਾਤਿ ਰੁਚਿ ਮਾਚਿ ਮਾਚਿ[5]॥ ੪੧ ॥ ਬਿਥਰੇ ਸੁ ਪਰੇ ਬਹੁ ਰੁੰਡ ਮੁੰਡ। ਇਕ ਗਿਰੇ ਸੂਰ ਤਨ ਖੰਡ ਖੰਡ। ਗਨ ਤੁਪਕ, ਧਨੁਖ, ਤੋਮਰ, ਕ੍ਰਿਪਾਨ। ਬਹੁ ਪਰੇ ਖੇਤ ਮਹਿਂ ਮੁਲ ਮਹਾਨ[6]*॥ ੪੨ ॥ ਮਰਿ ਗਏ ਬੀਰ ਜੇ ਧਰਨਿਹਾਰ[7]। ਕੁਛ ਰਹੇ ਆਨਿ ਥੋਰੇ ਜੁਝਾਰ। ਹਧ ਮਰੇ ਪਰੇ ਜਹਿਂ ਕਹਿਂ ਬਿਲੰਦ। ਕੋ ਤਰਫਿ ਤਰਫਿ ਹੋਵਤਿ ਨਿਕੰਦ ॥ ੪੩ ॥ ਜਿਨ ਜ਼ੀਨ ਰਜਤ ਅਰ ਹੇਮ ਕੇਰਿ। ਕੋ ਬਿਚਰਤਿ ਛੁਛੇ ਹੇਰਿ ਹੇਰਿ†। ਭਟ ਪਰੇ ਕਿਤਿਕ ਘਾਇਲ ਮਹਾਨ। ਦਰੜੰਤਿ ਸਭਿਨਿ ਦੇ ਪ੍ਰਾਨ ਹਾਨ ॥ ੪੪ ॥ ਕਿਸ ਕੀ ਸੰਭਾਰ ਨਹਿਂ ਕੋਇ ਲੇਤਿ। ਬਹੁ ਮਰੇ ਅਲਪ ਰਹਿਗੇ ਸੁ ਖੇਤ। ਤਿਸ ਕਾਲ ਮਾਰਿ ਭੀ ਕੁਛਕ ਔਸ। ਮਰਿ ਗਏ ਤੁਰਕ ਲਖਿਯਤਿ ਨ ਕੈਸ ॥੪੫॥ ਕੁਛ ਰਹੇ ਸ਼ੇਸ਼ ਤਜਿ ਜਿਯਨਿ ਆਸਿ। ਕਾਯਰ ਭਜੰਤਿ ਧਰਿ ਅਧਿਕ ਤ੍ਰਾਸ।ਪਿਖਿ ਅਬਦੁਲ ਖਾਂ ਬਿਸਮਜੋ ਵਿਸ਼ੇਸ਼ਾ—ਕਿਮ ਮਰੀ ਸੈਨ ਰਹਿ ਅਲਪ ਸ਼ੇਸ਼—॥੪੬॥ਰਣ ਬਿਖੈ ਜੀਤ ਅਰੁ ਜਿਯਨਿ ਆਸ। ਹੁਇਗੋ ਨਿਰਾਸ ਪਿਖਿ ਸਕਲ ਨਾਸ਼ਾ—ਅਬਿ ਮਰੌਂ ਜੰਗ ਕੇ ਸਮੁਖ ਹੋਇ। ਕੈ ਹਤੌਂ ਗੁਰੂ ਨਿਜ ਦ੍ਰਿਸ਼ਟਿ ਜੋਇ ॥ ੪੭ ॥ ਨਹਿਂ ਫਿਰੌਂ ਦੂਰ ਅਬਿ ਲੇਉਂ ਦੇਖਿ। ਕਿਮ ਹਤਹਿ ਸ਼ਸਤ੍ਰ ਗੁਰ ਭਾ ਵਿਸ਼ੇਖ[8]। ਤਿਹ ਸੰਗ ਜੁਟੌਂ ਮੈਂ ਆਪ

[1]ਕੱਟਕੇ ਨਾਸ਼ ਹੋ ਗਏ। [2]ਗਿਦੜੀਆਂ। [3]ਮਨ ਭਾਂਵਦਾ (ਮਾਸ ਆਦਿਕ) ਪਾਕੇ। [4]ਡਾਇਣਾਂ ਤੇ ਜਿੰਨ, ਭੂਤ। [5]ਭਾਵ ਖੁਸ਼ ਹੋ ਹੋਕੇ। [6](ਇਸ ਤਰ੍ਹਾਂ ਦੇ) ਬੜੇ ਬੜੇ ਮੁਲ ਵਾਲੇ (ਸ਼ਸਤ੍ਰ) ਯੁੱਧ ਭੁਮਕਾ ਵਿਚ ਬਹੁਤ ਪਏ ਹਨ। [7]ਜਿਨ੍ਹਾਂ ਨੂੰ ਧਾਰਨ ਵਾਲੇ ਸੂਰਮੇ ਮਰ ਗਏ ਹਨ। [8]ਗੁਰੂ ਜੋ ਵੱਡਾ (ਬਲੀ) ਹੋ ਗਿਆ ਹੈ, ਕੀਕੂੰ ਸ਼ਸਤ੍ਰ ਮਾਰਦਾ ਹੈ। (ਅ) (ਮੈਂ ਤੱਕਾਂ ਤਾਂ ਸਹੀ) ਗੁਰੂ ਸ਼ਸਤ੍ਰ ਚਲਾਵਨ ਵਿਚ ਕਿਵੇਂ ਵਡਾ ਹੋ ਗਿਆ ਹੈ। *ਪਾ:—ਖੇਤ ਮਹਿਂ ਮੁਸਲਮਾਨ। ਪੁਨਾ: ਖੇਤ ਮੁਗਲੰ ਮਹਾਨ। †ਪਾ:—ਕੋ ਫਿਰਤਿ ਛੁਛ ਭਜਿ ਹੇਰ ਹੇਰ।

ਜਾਇ। ਮੋ ਲਰੇ ਬਿਨਾ ਨਹਿੰ ਕੋ ਉਪਾਇ ॥੪੮॥ ਗੁਰ ਹਾਥ ਸਾਥ ਮਰਿਹੌਂ ਲਰੇਤਿਕੈ ਲੇਉਂ ਮਾਰਿ ਰਣ ਹੋਇ ਅੰਤ–।ਇਸਬਿਧਿ ਬਿਚਾਰ ਮਨਕ ਅਟ ਪਾਇ। ਹਿਤ ਮਰਣ ਚਲਨੋ ਸੂਧਾ ਅਗਾਇ॥੪੯॥ਜੁਗ ਸੰਗ ਲੀਨ ਖੱਤ੍ਰੀ ਬਿਲੇਦ। ਇਕ ਕਰਮਚੰਦ ਅਰੁ ਰਤਨਚੰਦ। ਕਰਿ ਬਾਮ ਦਾਹਿਨੇ ਚੁਹਨਿ ਬੀਰ। ਗੁਰੁ ਸਮੁਖ ਚਲਨੋ ਹੈ ਕੈ ਅਭੀਰ[1] ॥ ੫੦ ॥ ਬਿਧੀ ਆਦਿ ਸਿੱਖ ਜੋ ਲਰਤਿ ਔਰ। ਤਜਿ ਸੁਭਟ ਤੁਰਕ ਤਿਨ ਸੰਗ ਠੌਰਿ[2]। ਤਹਿੰ ਤੇ ਸੁ ਟਰਨੋ ਗੁਰ ਜਾਂਹਿ ਥਾਨ। ਪਹੁੰਚਨੋ ਨਬਾਬ ਤਹਿੰ ਤੁਰਤ ਆਨਿ॥ ੫੧ ॥ ਬਹੁ ਰਿਦੇ ਧਾਰਿ ਗੁਰੁ ਪਿਖਨਿ ਚਾਹਿ।–ਮਰਿ ਰਹੌਂ ਕਿ ਮਾਰੌਂ ਜੰਗ ਮਾਂਹਿ ।ਨਿਜ ਬਲ ਦਿਖਾਇ,ਤਿਹ ਦੇਖਿ ਲੇਉਂ।ਕਰਿ ਹੌਂ ਨਿਬੇਰ-ਗੁਰ ਮਾਰਿ ਦੇਉਂ–॥੫੨॥

ਦੋਹਰਾ ॥ ਇਸ ਬਿਧਿ ਠਟਿ ਕਰਿ ਆਇਗੋ ਜਹਿੰ ਥਿਤ ਗੁਰ ਭਗਵਾਨ। ਪਿਖਿਨਿ ਪਰਸਪਰ ਹੋਤਿ ਭਾ ਲਰਿਬੇ ਚੌਪ ਮਹਾਨ ॥ ੫੩ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮ ਰਾਸੇ 'ਸੁਭਟਨ' ਪ੍ਰਸੰਗ ਬਰਣਨੰ ਨਾਮ ਏਕ ਚੱਤ੍ਵਾਰਿੰਸਤੀ ਅੰਸੁ ॥ ੪੧ ॥

੪੨. [ਸੂਬੇ ਤੇ ਖੱਤ੍ਰੀਆਂ ਦਾ ਗੁਰੂ ਜੀ ਨੂੰ ਵੰਗਾਰਨਾ]।

ਦੋਹਰਾ ॥ ਸਨਮੁਖ ਭਯੋ ਨਬਾਬ ਜਬਿ ਬਹੁ ਸੈਨਾ ਮਰਿਵਾਇ।ਦ੍ਰਿਸ਼ਟਿ ਪਰਸ-ਪਰ ਪ੍ਰੇਰਿ ਤਬਿ ਪਿਖੇ ਰੂਪ ਦ੍ਰਿਗ ਲਾਇ ॥ ੧ ॥ ਚੌਪਈ ॥ ਕਰ ਧਨੁ, ਕਟ ਇਖਧੀ[3] ਸ਼ਮਸ਼ੇਰ[4]। ਸਿਪਰ ਸਹਤ ਸ਼੍ਰੀ ਗੁਰ ਸਮ ਸ਼ੇਰ। ਬਡੋ ਪ੍ਰਤਾਪਵੰਤਿ ਪਿਖਿ ਕਰਿ ਕੈ। ਹਤਨਿ ਹੇਤ ਗਨ ਜਤਨ ਸਿਮਰਿਕੈ ॥ ੨ ॥ ਤੁਰੰਗ ਨਚਾਵਤਿ ਜੁਤਿ ਗਜਗਾਹਨਿ[5]। ਸਿੱਖਨਿ ਕੋ ਚਾਹਤਿ ਅਵਿਗਾਹਨਿ[6]। ਚਾਂਪ ਹਾਥ ਮਹਿੰ ਤੀਰ ਨਿਕਾਰਤਿ।ਔਂਚਿ ਕਾਨ ਲਗਿ ਬਲ ਕਰਿ ਮਾਰਤਿ ॥ ੩ ॥ ਕੰਚਨਿ ਕੋਰ ਬਿਭੂਖਨ ਅੰਗ। ਜਬਰ ਜਵਾਹਰਿ ਜਰਤੀ ਸੰਗ। ਬਲੀ ਚਪਲ ਬਡ ਮੋਲ ਤੁਰੰਗ। ਠਹਿਰਤਿ ਨਹਿੰ ਥਰਕਤਿ ਬਿਚ ਜੰਗ[7] ॥ ੪ ॥ ਤਿਮ ਦੋਨਹੁੰ ਖੱਤ੍ਰੀ ਚਲਿ ਆਏ। ਗੁਰੁ ਕੋ ਹੇਰਿ ਰਿਦੇ ਤਪਤਾਏ। ਤਿਨਹੁੰ ਬਿਲੋਕਤਿ ਸਤਿਗੁਰ ਬੋਲੇ।[8]ਅਬਹਿ ਕਾਲ, ਪਲਟਾ ਪਿਤ ਕੋ ਲੇ[9]

---

[1]ਦਲੇਰ ਹੋਕੇ। [2]ਤਿਨ੍ਹਾਂ ਨਾਲ (ਲੜਨ ਲਈ) ਉਸ ਥਾਂ ਤੇ (ਹੋਰ) ਤੁਰਕ ਸੂਰਮੇ ਛੱਡ ਕੇ। [3]ਹੱਥ ਵਿਚ ਧਨੁਖ, ਲੱਕ ਵਿਚ ਭੱਥਾ [ਸੰ:, ਇਖੁਧੀ]। [4]ਤਲਵਾਰ। [5]ਦੇਖੋ ਇਸੇ ਰਾਸ ਦਾ ਅੰਸੂ ੩੯ ਅੰਕ ੩੫ ਦੀ ਪਹਿਲੀ ਸਤਰ ਦਾ ਪ੍ਰਯਾਯ। [6]ਹਲ ਚਲ ਪਾ ਦੇਣੀ। (ਅ) ਡਾਢ, ਸ਼ਿਖਾਂ ਨੂੰ ਲੰਘ ਕੇ ਸਤਿਗੁਰੂ ਜੀ ਪਾਸ ਜਾਵਣਾ ਚਾਹੁੰਦਾ ਹੈ। [7]ਟਿਕਦਾ ਨਹੀਂ ਤੇ ਥਰਕਦਾ ਰਹਿੰਦਾ ਹੈ ਡਾਢ ਦਾਉਘਾਉ ਤੋਂ ਬਚਣ ਲਈ ਇਧਰ ਉਧਰ ਹੁੰਦਾ ਰਹਿੰਦਾ ਹੈ। [8]ਹੁਣ ਸਮਾਂ ਹੈ ਪਿਤ੍ਰਾ ਦਾ ਬਦਲਾ ਲੈ ਲੈ।

॥ ੫ ॥ ਕਿਮ ਕਾਇਰ ਬਨਿ ਸਮੁਖ ਨ ਆਵਹੁ ?। ਰਚਿ ਉਪਾਧਿ ਬਡਿ ਤੁਰਕ ਹਨਾਵਹੁ।ਬੈਠਿ ਕਚਹਿਰੀ ਬਾਤਿ ਬਨੈ ਹੈਂ:–ਪਿਤ ਪਲਟਾ ਗੁਰੁ ਤੇ ਹਮ ਲੈਹੈਂ–॥੬॥ ਤੁਮ ਕਹਿਬੇ ਕਹੁ ਮਹਿਦ ਧਿਕਾਰੁ। ਨਹਿੰ ਢਿਗ ਹੋਵਤਿ ਜੰਗ ਮਝਾਰੁ[1]। ਸੁਨਿ ਕਰਿ ਜਰੇ, ਜਰੇ ਨਹਿੰ ਬੈਨ। ਰਿਸ ਤੇ ਕਰੇ ਲਾਲ ਜੁਗ ਨੈਨ॥ ੭ ॥ ਦੋਨਹੁ ਖੱਤ੍ਰੀ ਸਹਤ ਨਬਾਬ। ਚੰਚਲ ਕਰੇ ਤੁਰੰਗ ਸ਼ਤਾਬ। ਢੁਕੇ ਨਿਕਟਿ ਗੁਰੁ ਚਾਹਸਿ ਮਾਰਾ। ਚਾਂਪਨ ਮਹਿੰ ਕਰਿ ਬਾਨ ਸੰਚਾਰਾ[2]*॥੮॥ਐਂਚਿ ਐਂਚਿ ਤੀਨਹੁੰ ਬਲ ਪੀਨ।ਸਤਿਗੁਰ ਸਨਮੁਖ ਛੋਰਨਿ ਕੀਨਿ । ਸ਼੍ਰੀ ਹਰਿਗੋਬਿੰਦ ਹਯ ਚਪਲਾਵੈਂ। ਇਤ ਉਤ ਫੇਰਤਿ ਅੰਗ ਬਚਾਵੈਂ ॥ ੯ ॥ ਅਪਨੋ ਧਨੁਖ ਕਠੋਰ ਸੰਭਾਰਾ। ਖਰ ਖਪਰਾ ਧਰਿ ਗੁਨ ਸੰਚਾਰਾ[3] । ਤਾਨ ਕਾਨ ਲਗਿ ਮਾਰਸਿ ਬਾਨਾ। ਗਯੋ ਬੇਗ ਜੁਤਿ[4] ਸਰਪ ਸਮਾਨਾ ॥ ੧੦॥ ਰਤਨਚੰਦ ਕੋ ਤਾਕਿ ਚਲਾਵਾ। ਸੋ ਹਲਿ ਗਯੋ ਤੁਰੰਗ ਕੋ ਘਾਵਾ। ਉਛਰਤਿ ਕੀ ਛਾਤੀ ਬਿਧਿ ਗਇਉ। ਪਾਛਲ ਦਿਸ਼ਾ ਪਾਰ ਸਰ ਭਇਉ[5] ॥ ੧੧ ॥ ਗਿਰਜੋ ਉਥਲ ਅਸੁ ਹੈਰਤਿ ਖਰੋ। ਖਾਨ ਬਾਨ ਕੀ ਸਿਫਤੀ ਕਰੇ[6]।'ਮੋ ਸਰ ਕੀ ਏਤੀ ਨਹਿੰ ਮਾਰਿ। ਪਰਜੋ ਪਾਰ ਹਯ ਕੋ ਧਰਿ ਛਾਰਿ[7] ॥੧੨॥ ਰਤਨਚੰਦ ਗਿਰ ਪਰਜੋ ਸੰਭਾਰਾ। ਕਰਮਚੰਦ ਤਬਿ ਭਯੋ ਅਗਾਰਾ। ਹਤਜੋ ਤੀਰ ਗੁਰੁ ਕੇ ਹਯ ਲਾਗਾ। ਘਾਵ ਗ੍ਰੀਵ ਮਹਿੰ ਗਿਰਜੋ ਨ ਆਗਾ[8] ॥ ੧੩ ॥ ਐਂਚਿ ਗੁਰੂ ਨੇ ਤੀਰ ਨਿਕਾਰਾ। ਹਯ ਛੋਰਜੋ ਜਿਸ ਮਹਿੰ ਬਲ ਭਾਰਾ। ਪ੍ਰਥਮ ਸਮਾਨ ਉਠਜੋ ਕਰਿ ਛਾਲ। ਜਾਤਿ ਗ੍ਰੀਵ ਤੇ ਜੁਧਰ ਬਿਸਾਲ ॥ ੧੪ ॥ ਸਤਿਗੁਰ ਕੇ ਰਿਸਿ ਉਪਜੀ ਮਹਾਂ। ਨਿਜ ਵਾਹਨ ਕੇ ਸ਼ੂਲਤ ਲਹਾ। ਧਨੁਖ ਸਿਕੰਧ ਧਰਜੋ ਤਿਸ ਕਾਲਾ। ਐਂਚਜੋ ਤੁਰਨ ਖੜਗ ਕਰਾਲਾ ॥ ੧੫ ॥ ਦੜਬੜਾਇ ਘੋਰਾ ਤਬਿ ਛੋਰਾ। ਕਰਮਚੰਦ ਕੋ ਤਤਛਿਨ ਘੋਰਾ। ਦਾਰੁਨ ਗੁਰੁ ਸਰੂਪ ਜਬਿ ਹੇਰਾ। ਜੀਵਨ ਤੇ ਨਿਰਾਸ ਤਿਸ ਬੇਰਾ ॥ ੧੬ ॥ ਪੂਰਿ ਤੁਰੰਗ ਸਿਪਰ ਗਹਿ ਹਾਥ। ਖੈਂਚਜੋ ਖੜਗ ਕੋਪ ਕੇ ਸਾਥ।

---

[1](ਕਿਉਂਕਿ) ਮੈਦਾਨ ਵਿਚ ਤਾਂ ਨੇੜੇ ਨਹੀਂ ਢੁਕਦੇ ਹੋ। [2]ਮੇਲਕੇ। [3]ਚਿੱਲੇ ਵਿਚ ਜੋੜਿਆ। [4]ਵੇਗ ਨਾਲ। [5](ਘੋੜੇ ਦੀ) ਛਾਤੀ ਵਿੰਨ੍ਹਕੇ ਪਿਛਲੇ ਪਾਸਿਓਂ ਜਾ ਨਿਕਲਿਆ। [6](ਅਬਦੁਲ) ਖਾਂ (ਗੁਰੂ ਜੀ ਦੇ ਚਲਾਏ) ਬਾਣ ਦੀ ਸਿਫਤ ਕਰਨ ਲਗ ਪਿਆ ਕਿ...। [7]ਘੋੜੇ ਦੀ ਗਿੱਚੀ ਦੇ ਅੱਧੇ ਜ਼ਖਮ ਤਾਂ ਹੋਗਿਆ, ਪਰ ਘੋੜਾ ਢੱਠਾ ਨਾ। *ਪਾ:–ਮੰਛਾਰਾ।

ਗੁਰੁ ਨੇ ਫਿਰ ਚੌਗਿਰਦ ਦਬਾਯੋ। ਜਾਨਯੋ ਤਬੈ ਕਾਲ ਨਿਯਰਾਯੋ* ॥੧੭॥ ਰਤਨਚੰਦ ਅਰੁ ਬਲੀ ਨਬਾਬ। ਕੀਨਸਿ ਤਿਨ ਤੇ ਪ੍ਰਿਥਕ ਸ਼ਿਤਾਬ[1]। ਬਲਿ ਕਰਿ ਗੁਰ ਨੇ ਖੜਗ ਪ੍ਰਹਾਰਾ। ਕਰੀ ਸਿਪਰ ਆਗੈ ਤਿਸ ਬਾਰਾ॥ ੧੮ ॥ ਜਬਹਿ ਵਾਰ ਤੇ ਅੰਗ ਬਚਾਵਾ। ਤਬਿ ਤੁਰੰਗ ਸਿਰ ਕਾਟਿ ਗਿਰਾਵਾ। ਗਿਰ ਕਰਿ ਕਰਮ ਚੇਦ ਹੁਇ ਖਰਸੋ। ਰਤਨਚੰਦ ਢਿਗ ਆਵਨਿ ਕਰਸੋ ॥ ੧੯ ॥ ਦੋਨਹੁ ਬਿਨ ਹਯ ਤੇ ਹੁਇ ਖਰੇ। ਪਿਖਿ ਨਬਾਬ ਆਯਹੁ ਰਿਸਿ ਧਰੇ। ਤੀਨਹੁੰ ਤੀਰ ਚਲਾਵਤਿ ਆਗੇ। ਗੁਰੁ ਤੁਰੰਗ ਕੋ ਬਹੁਤੇ ਲਾਗੇ ॥ ੨੦ ॥ ਅੰਗ ਅੰਗ ਬੀਧਸੋ ਜਿਸ ਕੇਰਾ। ਰਿਸਿ ਧਰਿ ਗੁਰੁ ਨਬਾਬ ਕੋ ਹੇਰਾ। ਖਰ ਖਪਰਾ ਧਨੁ ਅੰਚ ਚਲਾਯੋ। ਗਯੋ ਬੇਗ ਤੇ ਜਨੁ ਅਹਿ ਧਾਯੋ ॥੨੧॥ ਬਿਚਰਤਿ ਸੂਬੇ ਕੋ ਹਯ ਭਾਰਾ। ਲਗਸੋ ਜਾਇ ਤਿਹ ਭਾਲ ਮਝਾਰਾ। ਦੜ ਅਵਿਨੀ ਪਰ ਗਿਰਸੋ ਤੁਰੰਗ। ਖਰੋ ਨਬਾਬ ਸੰਭਾਰਸੋ ਅੰਗ ॥ ੨੨ ॥ ਤਬਿ ਤੀਨਹੁੰ ਕੇ ਰਿਸਿ ਬਹੁ ਛਾਈ। ਚਹਤਿ–ਗੁਰੁ ਕੋ ਹਯ ਦੇਂ ਘਾਈ–। ਜੋਰਿ ਜੋਰਿ ਤੀਨਹੁੰ ਸਰ ਮਾਰੇ।ਬੀਧੇ ਅੰਗ ਤੁਰੰਗਮ ਸਾਰੇ॥੨੩॥ਤਬਿ ਤੀਨਹੁੰ ਤੇ ਛੁਟਿ ਕਰਿ ਤੀਰ। ਲਗੇ ਭਾਲ ਹਯ ਕੇ ਬਢਿ[2] ਪੀਰ। ਗਿਰਿ ਧਰਨੀ ਪਰ ਸੁਰਗ ਸਿਧਾਰਾ। ਗੁਰੁ ਤਰ ਰਹਸੋ ਭਾਗ ਜਿਸ ਭਾਰਾ ॥ ੨੪ ॥ ਸ਼੍ਰੀ ਹਰਿ-ਗੋਵਿੰਦ ਬਡਿ ਬਲ ਜੋਧਾ। ਪਦ ਕ ਭਾਰ ਖਰੋ ਉਰ ਕ੍ਰੋਧਾ। ਮਨੋ ਦਾਹਬੇ ਜਗਤ ਅਸ਼ੇਖ[3]। ਬਨਸੋ ਰੁੱਦ੍ਰ ਕੋ ਰੁੱਦ੍ਰਹਿ ਬੇਖ[4] ॥ ੨੫ ॥ ਬਿਧੀਚੰਦ ਆਦਿਕ ਭਟ ਭਾਰੇ। ਲਰਤਿ ਤੁਰਕ ਕੁਛ ਅੰਤਰ ਧਾਰੇ[5]। ਲਖਸੋ ਨ, ਗੁਰੁ ਕੋ ਹਯ ਮਰਿ ਗਯੋ। ਰੁਕੇ ਤਿਸੀ ਦਿਸ਼ਿ ਰਣ ਬਹੁ ਕਿਯੋ ॥ ੨੬॥ ਕੁਛਕ ਤਿਮਰ ਜਗ ਪਸਰਨਿ ਲਾਗਸੋ। ਅਥਸੋ ਸੂਰ, ਸੂਰਨਿ ਰਿਸਿ ਜਾਗਸੋ।ਉਤ ਨਵਾਬ ਜੁਤਿ ਚਾਹਤਿ ਸਾਰੇ–ਨਿਸ ਤੇ ਪ੍ਰਥਮ ਲੈਹਿੰ ਗੁਰੁ ਮਾਰੇ–॥ ੨੭ ॥ ਇਤ ਸਤਿਗੁਰੁ ਉਰ ਇਹ ਅਭਿਲਾਸ਼ਾ ।–ਪ੍ਰਥਮ ਤਿਮਰ ਤੇ ਰਿਪੁਨਿ ਬਿਨਾਸ਼ਾਹਤਿ ਕੈ ਸ਼ੱਤ੍ਰੂ ਚਿੰਤ ਕੋ ਖੋਇ। ਰੈਨ ਬਿਖੈ ਸੁਖ ਸੋਂ ਪੁਨ ਸੋਇੰ–॥ ੨੮ ॥ ਦੁਨਹਨਿ ਕੀ ਸੈਨਾਂ ਉਤਿ ਲਰੈ। ਸ਼ਸਤ੍ਰ ਪ੍ਰਹਾਰਤਿ ਮਾਰਤਿ ਮਰੈਂ।

---

[1](ਰਤਨ ਚੰਦ ਤੇ ਨਬਾਬ) ਤੋਂ ਛੇਤੀ ਨਾਲ (ਉਸਨੂੰ) ਨਿਖੇੜ ਲਿਆ। [2]ਵਧੀ। [3]ਸਾੜਨੇ ਲਈ ਸਾਰੇ ਜਗਤ ਨੂੰ। [4]ਰੁੱਦ੍ਰ ਦਾ ਭਯਾਨਕ ਰੂਪ ਬਣ ਗਿਆ ਹੈ। [5]ਤੁਰਕਾਂ ਨਾਲ ਲੜਦੇ ਸਨ (ਗੁਰੂ ਜੀ ਤੋਂ) ਕੁਛ ਫਰਕ ਤੇ।

*ਪਾ:–ਮਾਰਿ ਮਾਰਿ ਐਸੇ ਕਹਿ ਆਯੋ। ਗੁਰ ਨੇ ਫਿਰ ਚੌਗਿਰਦ ਦਬਾਯੋ।

ਇਤ ਸੈਨਾ ਕੇ ਮੁਖਿ ਸਿਰਦਾਰ। ਮਾਚਜੋ ਜੰਗ ਮਹਾਂ ਬਿਕਰਾਰ ॥ ੨੯ ॥ ਤਬਿ ਤੀਨਹੁੰ ਨੇ ਰਿਦੇ ਬਿਚਾਰੇ। ਮਿਲਿ ਆਪਸ ਮਹਿੰ ਬਾਕ ਉਚਾਰੇ। 'ਕਰਨੀ ਬਿਲਮ ਨ ਆਛੀ ਹਮੈਂ। ਗੁਰੁ ਇਕ, ਹਮ ਤੀਨਹੁੰ ਇਹ ਸਮੈਂ ॥ ੩੦ ॥ ਕਰਹੁ ਨੇਰ ਕੋ ਖੜਗ ਪ੍ਰਹਾਰਹੁ। ਗੁਰ ਕੇ ਅੰਗ ਤੁਰਤ ਕਟਿ ਡਾਰਹੁ। ਨਾਂਹਿਤ ਘੇਰ ਗਹਹੁ ਗੁਰੁ ਜੀਵਤਿ। ਤਬਿ ਮੁਰਾਦ ਪੂਰਨਿ ਤੁਮ ਥੀਵਤਿ' ॥ ੩੧ ॥ ਰਤਨ ਚੰਦ ਤੇ ਸੁਨਿ ਇਮ ਕਾਨ। ਗਮਨਜੋਂ ਸੂਬਾ ਬਨਿ ਸਵਧਾਨ। ਦੋਨਹੁੰ ਖੱਤ੍ਰੀ ਲੇ ਨਿਜ ਸਾਥ। ਭਏ ਅੱਗ੍ਰ ਗਹਿ ਢਾਲਨਿ ਹਾਥ ॥੩੨॥ ਨਿਕਟਿ ਆਨਿ ਗੁਰੁ ਕੋ ਬੈਗਾਰਜੋ। 'ਤੈਂ ਬਹੁ ਲਸ਼ਕਰ ਤੁਰਕਨਿ ਮਾਰਜੋ। ਪ੍ਰਥਮ ਛਿਨਾਇ ਬਾਜ਼ ਕੋ ਆਨਾ। ਨਹੀਂ ਸ਼ਾਹੁ ਤੇ ਡਰ ਉਰ ਮਾਨਾ ॥ ੩੩ ॥ ਅਬਿ ਭੀ ਨਿਰਭੈ ਕਾਰਜ ਕੀਨਾ। ਕਰਜੋ ਜੁੱਧ ਕੁਛ ਥਲ ਨਹਿੰ ਚੀਨਾ[1]। ਘਨੇ ਸੁਭਟ ਕੇ ਪ੍ਰਾਨ ਬਿਦਾਰੇ। ਅਬਿ ਆਧੋ ਹੈਂ ਅੱਗ੍ਰ ਹਮਾਰੇ ॥ ੩੪ ॥ ਲੈ ਸਭਿ ਕੋ ਪਲਟਾ ਤੁਵ ਮਾਰਿ। ਤਬਿ ਸੁਪਤਹਿੰਗੇ ਲਾਤ ਪਸਾਰਿ'। ਸੁਨਿ ਕਰਿ ਬੋਲੇ ਸਤਿਗੁਰੁ ਸਾਚੇ। 'ਅਰੇ ਮੂਢ ਕਨਾ ਕਹਿੰ ਮਤਿ ਕਾਚੇ? ॥੩੫॥ ਪ੍ਰਥਮ ਮਰੇ ਤਿਨ ਪਲਟਾ ਲੇਤਿ। ਅਬਿ ਤੂੰ ਮਰਿ ਜੈਹੈਂ ਰਣ ਖੇਤਿ। ਕੋ ਪਲਟਾ ਲੈ ਹੈ ਪੁਨ ਤੇਰੇ?। ਦੈ ਸੁਤ ਸੋ ਮਰਿਵਾਇ ਅਗੇਰੇ ॥੩੬॥ ਜਿਸ ਮਗ ਮਹਿੰ ਅਗਲੇ ਚਲਿ ਗਏ। ਸੋ ਨਹਿੰ ਬੰਦ ਭਯੋ, ਪ੍ਰਗਟਏ[2]। ਤਰੁਕਨਿ ਜਗ੍ਰਾਂ ਉਖੇਰਨਹਾਰ। ਮੁਝ ਕੋ ਜਾਨੋ ਬਲੀ ਉਦਾਰ ॥ ੩੭ ॥ ਤੁਮ ਤੀਨੋਂ, ਮੈਂ ਏਕਲ ਖਰੋ। ਲਰੋ ਮਰੋ ਕੁਛ ਤ੍ਰਾਸ ਨ ਕਰੋ। ਅਬਿ ਇਹ ਜੁੱਧ ਮੂਲ ਉਪਜਾਯੋ[3]। ਸਨੇ ਸਨੇ ਜਗ ਮੈਂ ਵਧਿ ਜਾਯੋ ॥ ੩੮ ॥ ਹਮਰੇ ਸਿੱਖ ਸਦਾ ਬਲ ਸੰਗ। ਤੁਰਕਨਿ ਸਾਥ ਕਰਹਿੰ ਬਡ ਜੰਗ। ਛੀਨਹਿੰ ਰਾਜ ਤੋਜ ਹਮ ਸਾਰੇ। ਕਹਾਂ ਬਾਜ ਕੀ ਬਾਤ ਉਚਾਰੇ' ॥ ੩੯ ॥ ਅਬਦੁਲ ਖਾਨ ਦਿਖਾਵਨਿ ਹੇਤੁ। ਕਰਮ ਚੰਦ ਹੁਇ ਸਨਮੁਖ ਖੇਤ। ਢਾਲ ਖੜਗ ਦੋਨਹੁੰ ਕਰ ਧਾਰੇ। ਬਾਂਧਿ ਚਰਨ ਸੋਂ ਗੁਰੁ ਲਲਕਾਰੇ ॥ ੪੦ ॥'ਬਨਿ ਸੁਚੇਤ ਅਬਿ ਮੈਂ ਤੁਜ ਮਾਰੋਂ। ਪਿਤ ਹਤਿ ਕੋ ਰਿਣ ਸਕਲ ਉਤਾਰੋਂ। ਚੰਦੂ ਕੋ ਸੁਤ ਮੋਕਹੁੰ[4] ਜਾਨ। ਪਿਤ ਪਲਟੇ ਹਿਤ ਤੁਮ ਕਿਧ ਹਾਨਿ[5] ॥ ੪੧ ॥ ਤੈਸੀ ਬਨੀ ਬਾਤ ਮੁਹਿ ਆਇ। ਐਸੋ ਸਮੋਂ ਨਹੀਂ ਕਬਿ ਪਾਇ। ਕਰਤਿ ਪ੍ਰਤੀਖਨਿ

[1]ਨਹੀਂ ਦੇਖਿਆ (ਸਾਡਾ) ਬਲ। [2]ਖੁਲ੍ਹਾ ਪਿਆ ਹੈ। [3]ਇਹ ਮੁੱਢ ਜੁੱਧ ਹੈ (ਹੋਰ ਜੁੱਧ ਆਗੋਂ ਵਧ ਵਧਕੇ ਹੋਣੇ ਹਨ)। [4]ਮੈਨੂੰ। [5](ਆਪਣੇ) ਪਿਤਾ ਦੇ ਬਦਲੇ ਲਈ ਤੁਸਾਂ (ਮੇਰਾ ਪਿਤਾ) ਮਾਰਿਆ ਸੀ।

ਪ੍ਰਾਪਤਿ ਹੋਵਾ[1]। ਇਮ ਕਹਿ ਉਛਰਤਿ ਕੋ ਗਰ ਜੋਵਾ ॥ ੪੨ ॥

ਇਤਿ ਸ਼੍ਰੀ ਚੌਥ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੇ 'ਜੈਤ ਪ੍ਰਸੋਕ' ਬਰਨਨੰ ਨਾਮ ਦੰਦਿ ਚੌਤਵਾਰਿੰਸਤੀ ਅੰਸੁ ॥ ੪੨ ॥

੪੩. [ਅਬਦੁਲਖਾਂ ਆਦਿ ਮਾਰੇ ਗਏ। ਜੈਤ ਫਤਹ]।

ਦੋਹਰਾ ॥ ਜਬਹਿ ਚੰਦ ਨੰਦਨ ਭਯੋ ਗੁਰ ਕੋ ਸਨਮੁਖ ਆਇ। ਰਤਨ ਚੰਦ ਸੁਬਾ ਦੁਊ ਆਏ ਤਿਸ ਪਿਛਵਾਇ ॥ ੧ ॥ ਚੌਪਈ ॥ ਖੜਗ ਉਭਾਰਿ ਗੁਰੂ ਪਰ ਆਯੋ। ਕਰਿ ਬਾਹੁਨ ਬਲ ਤਬਹਿ ਚਲਾਯੋ। ਸਿਰ ਪਰ ਆਵਤਿ ਵਾਰ ਨਿਹਾਰਾ। ਸਤਿਗੁਰ ਢਾਲਾ ਝੁਰਤ ਸੰਭਾਰਾ ॥ ੨ ॥ ਲਿਯੋ ਵਾਰ ਤਿਹ ਰੋਕਨੋ ਆਗਾ[1]। ਫੂਲਨਿ ਲਾਗਿ ਚਿਣਗ ਗਨ ਜਾਗਾ[2]। ਪੁਨ ਸਤਿਗੁਰੁ ਕੁਛ ਢਾਂਦਨ ਕਰਿ ਕੈ। ਬਾਮ ਹਾਥ ਤੇ ਬਲ ਸੰਭਰਿ ਕੈ ॥ ੩ ॥ ਦੂਸਰ ਵਾਰ ਪ੍ਰਹਾਰਤਿ ਜਾਨਾ। ਹਤੀ ਬਦਨ ਪਰ ਸਿਪਰ ਮਹਾਨਾ। ਗਿਰਨੋ ਧਰਾ ਪਰ ਮੁਰਛਾ ਪਾਈ। ਕੋ ਸਹਿ ਸਕਹਿ, ਥਿਰਹਿ ਅਗੁਵਾਈ[3] ॥ ੪ ॥ ਰਤਨ ਚੰਦ ਦਿਢ ਦੂਜੀ ਓਰ। ਖੜਗ ਉਭਾਰਿ ਆਇ ਕਰਿ ਜੋਰ। ਨਟ ਜਿਮ ਢਾਂਦਤਿ ਆਨਿ ਚਲਾਯੋ। ਗੁਰੁ ਟਰਿ ਬਾਏਂ ਵਾਰ ਬਚਾਯੋ ॥ ੫ ॥ ਉਪਰ ਕੋ ਉਛਰਤਿ ਪੁਨ ਆਵਾ। ਦੁਤਿਯ ਵਾਰ ਕੋ ਚਹਤਿ ਚਲਾਵਾ। ਤਾਵਤ ਸ਼ੀਘ੍ਰ ਧਾਰ[4] ਗੁਰ ਸਾਚਾ। ਕਾਢ ਕਮਰ ਤੇ ਹਤਿਸਿ ਤਮਾਚਾ ॥ ੬ ॥ ਕਿਸੂ ਵਿਲਾਇਤ ਤੇ ਸਿਖ ਲਯਾਯੋ। ਬਚਹਿ ਨ ਕਨੋਂ ਹੂੰ ਜਿਹ ਨਰ ਖਾਯੋ। ਰਤਨ ਚੰਦ ਕੇ ਲਾਗਸਿ ਛਾਤੀ। ਉਛਰਤਿ ਊਚੇ ਅਵਨਿ ਪਪਾਤੀ[5] ॥ ੭ ॥ ਉਗਲਤਿ ਸ਼ੋਣਤ ਬਦਨ ਪਸਾਰੇ। ਪ੍ਰਾਣ ਗਏ, ਨਹਿੰ ਹਾਇ ਉਚਾਰੇ। ਅਬਦੁਲਖਾਨ ਵਿਲੋਕਤਿ ਕ੍ਰੋਧਾ। ਜਾਨਯੋ ਰਿਦੇ—ਗੁਰੂ ਬਡ ਜੋਧਾ—॥ ੮ ॥ ਢਾਂਦਤਿ ਲਲਕਾਰਤਿ ਮੁਖ ਬੋਲਾ। 'ਖਰੇ ਰਹੋ, ਨਹਿੰ ਕੀਜਹਿ ਓਲਾ[6]'। ਕਹੋ ਤਾਂਹਿ ਕੇ ਸਿਪਰ ਜਿ ਹਾਥ। ਪਾਇ ਸਿਕੰਧ ਸ਼ੀਘ੍ਰਤਾ ਸਾਥ ॥ ੯ ॥ ਨਾਂਗੋ ਖੜਗ ਗਹੇ ਗੁਰੁ ਫਿਰੈਂ। ਇਤ ਉਤ ਦਾਵ ਤਾਕਬੋ ਕਰੈਂ। ਪੁਨ ਗੋ ਮੁਤ੍ਰਾਕਾਰ ਫਿਰੇਤੇ[7]। ਸਮੁਖ ਪਰਾ ਮੁਖ ਕਬਿ ਬਿਚਰੈਤੇ[8] ॥ ੧੦ ॥ ਪਟੇਬਾਜ਼ ਬਿੱਦਜਾ ਅੱਭਜਾਸ। ਅਬਦੁਲਖਾਂ ਬਹੁ ਕਰਤਿ ਉਪਾਸ[9]। ਜਿਮ ਗੁਰੁ ਕਰਤਿ ਖਾਨ ਤਿਮ ਕਰੈ। ਖਾਨ ਕਰਤਿ ਜਿਮ ਗੁਰੁ ਤਿਮ ਫਿਰੈਂ ॥ ੧੧ ॥

---

[1]ਵਾਰ ਦਾ ਅੱਗਾ। [2]ਢਾਲ ਦਿਆਂ ਫੁੱਲਾਂ ਨੂੰ ਲੱਗਕੇ ਚਿਣਗਾਂ ਨਿਕਲੀਆਂ। [3]ਅੱਗੇ ਠਹਿਰਕੇ। [4]ਛੇਤੀ ਕਰਕੇ। [5]ਉੱਚਾ ਉੱਛਲਦਾ ਧਰਤੀ ਤੇ ਡਿੱਗ ਪਿਆ। [6]ਕੋਈ ਓਟ ਨਾ ਕਰ ਲੈਣੀ। [7]ਬਲਦ ਮੂਤਨੀ WW ਵਾਂਗ ਫਿਰਦੇ ਹਨ। [8]ਕਦੇ ਸਾਹਮਣੇ ਕਦੇ ਪੂਰਾ (ਦੇਵਾ) ਮੂੰਹ ਕਰਕੇ ਵਿਚਰਦੇ ਹਨ। [9]ਅਬਦੁਲ ਖਾਂ ਪਟੇਬਾਜ਼ੀ ਦੀ ਵਿੱਦਜਾ ਦਾ ਅੱਭਜਾਸ ਤੇ (ਉਪਾਸ=) ਤੀਰੰਦਾਜ਼ੀ ਦਾ ਅੱਭਜਾਸ ਬਹੁਤ ਕਰਦਾ ਰਿਹਾ ਸੀ (ਪਹਿਲੀ ਉਮਰੇ)। [ਸੰਸ:, ਉਪਾਸਨ=ਤੀਰਅੰਦਾਜ਼ੀ।]

ਦੁਊ ਚਹਤਿ ਹੈਂ ਵਾਰ ਚਲਾਯੋ।ਜੋ ਹੋਵਨਿ ਦੋਨਹੁ ਮਨ ਭਾਯੋ।ਸੈਨਾਂ ਦੋਨਹੁੰ ਕੇ ਮੁਖਿ ਅਹੈਂ[1] । ਦੋਨਹੁੰ ਦਾਵ ਖੜਗ ਨਿਰਬਹੈਂ ॥ ੧੨ ॥ ਓਟ ਸਿਪਰ ਕੀ ਦੋਨਹੁੰ ਤਜਾਗੀ। ਦੋਨਹੁੰ ਬੀਰ ਬੀਰ ਰਸ ਪਾਗੀ। ਦੋਨਹੁੰ ਸ਼ਸਤ੍ਰਨਿ ਬਿੱਦਜਾ ਕਰਤਾ । ਲਰਨ ਹਟਨਿ ਕੇ ਦੋਨਹੁੰ ਭਰਤਾ[2] ॥ ੧੩ ॥ ਦੋਨਹੁੰ ਬੰਕੇ ਬੀਰ ਜੁਝਾਰੇ। ਦੋਨਹੁੰ ਅਰੇ ਮਰਨਿ ਕੈ ਮਾਰੇ[3]। ਦੋਨਹੁੰ ਕੇ ਬਹੁ ਭਾ ਉਤਸਾਹੂ। ਦੋਨਹੁੰ ਅਰੁਣ ਬਰਣ ਰਨ ਮਾਂਹੂ ॥ ੧੪ ॥ ਦੋਨਹੁੰ ਕਰਹਿੰ ਵਾਰ ਕੋ ਨਾਨਾ। ਦੋਨਹੁੰ ਧਰਹਿੰ ਆਵਨੋ ਜਾਨਾ[4] । ਗੁਰ ਕੋ ਰਣ ਲਖਿ ਸੁਰ ਸਮੁਦਾਏ। ਉਤਲਾਵਤਿ ਅਵਿਲੋਕਨਿ ਆਏ ॥ ੧੫ ॥ ਥਿਰੇ ਗਗਨ ਮਹਿੰ ਹੇਰਤਿ ਜੁੱਧਾ। ਦੋਨਹੁੰ ਬੀਰ ਭਰੇ ਉਰ ਕ੍ਰੁੱਧਾ। ਕਬਹੁੰ ਖਾਨ ਗੁਰੁ ਊਪਰ ਆਵੈ। ਕਬਹੁੰ ਖਾਨ ਪਰ ਸ਼੍ਰੀ ਗੁਰੁ ਜਾਵੈਂ।। ੧੬॥ ਕਬਿ ਬਾਵੈਂ ਨਿਕਸਹਿੰ ਕਬਿ ਦਾਏਂ । ਬਿਚਰਤਿ ਉਛਰਤਿ ਖੜਗ ਉਠਾਏ । ਅਬਦੁਲ ਖਾਂ ਤਬਿ ਵਾਰ ਪ੍ਰਹਾਰਾ । ਖੜਗ ਅੱਗ੍ਰ ਕਰਿ ਗੁਰੁ ਸਹਾਰਾ ॥ ੧੭ ॥ ਬਹੁਰ ਹਟਜੋ ਲਖਿ ਛੁਛੈ ਵਾਰਿ । ਸਤਿਗੁਰੁ ਫਾਂਦਤਿ ਹਾਥ ਉਭਾਰਿ । ਊਚੇ ਬੋਲਿ ਕਰਜੋ ਰਿਪੁ ਡਾਟਨਿ[5]। ਤਕਜੋ ਤਰੇ ਕੋ ਜੰਘਨ ਕਾਟਨਿ[6] ॥ ੧੮ ॥ ਜਾਨਜੋ ਖਾਨ ਸੁ ਤਰੇ ਪ੍ਰਹਾਰਹਿੰ[7] । ਵਾਰ ਬਚਾਵਨਿ ਹਿਤ ਸੰਭਾਰਹਿ। ਤਰੇ ਜੰਘ ਦਿਸ਼ਿ ਜਬਿ ਬਿਰਮਾਯੋ[8] । ਕਰਿ ਬਲ ਕੋ ਗੁਰੁ ਖੜਗ ਚਲਾਯੋ ॥੧੯॥ ਤਰੇ ਬਚਾਵਤਿ ਮੂਰਖ ਰਹਜੋ। ਚੰਦ੍ਰਹਾਸ ਗ੍ਰੀਵਾ ਪਰ ਬਹਜੋ । ਤਤਛਿਨ ਧਰ ਤੇ ਸੀਸ ਉਤਾਰਾ । ਬਹੋ ਸਾਫ ਬਹੁ ਤੀਖਨ ਧਾਰਾ ॥ ੨੦ ॥ ਚਕ ਪਰ ਬਾਸਨ ਕਰਿ ਜਿਮ ਤਜਾਰੂ। ਤੁਰਨ ਲੇਤਿ ਕੁਲਾਲ ਉਤਾਰੂ[9]।ਗਨ ਸਾਬਨ ਮਹਿੰ ਅਧ ਕੀ ਤਾਰੇ[10]। ਜਿਮ ਪ੍ਰਹਾਰ ਕਰਿ ਕੁਛਕ ਉਤਾਰੇ ॥ ੨੧ ॥ ਸਾਖਾ[11]ਮਨੋ ਪਾਕ ਫਲ ਰਹਜੋ । ਗਿਰਜੋ ਸਬੇਗ ਬਾਯੁ ਕੇ ਬਹਜੋ।ਤਿਮ ਸਿਰ ਗਿਰਿਗਾ ਅਬਦੁਲ ਖਾਨ । ਲੋਚਨ ਪਸਰੇ ਰਹੇ ਮਹਾਨ ॥ ੨੨ ॥ ਮਨਹੁੰ ਗਾਜ ਨੇ ਮੰਡਪ ਡਾਰਾ[12]। ਕੈ ਕੁਚਾਲ ਤੇ ਗਿਰਜੋ ਮਨਾਰਾ। ਸ਼ੀ ਹਰਿਗੋਵਿੰਦ

[1]ਮੁਖੀਏ ਹਨ । [2]ਪ੍ਰਬੀਨ [ਸੰਸ:,ਭਰਤ:=ਨਾਟਕ ਕਰਤਾ] (ਅ) ਮਾਲਕ ਹਨ । [ਸੰਸ:,ਭਰ੍ਤ੍ਰੀ= ਮਾਲਕ]।[3]ਮਰਨ ਯਾ ਮਾਰਨ ਲਈ । [4]ਵਧਣਾ ਤੇ ਘਟਣਾ।[5]ਵੈਰੀ ਨੂੰ ਡਾਂਟਿਆਂ । [6](ਮਾਨੋਂ ਖਾਨ ਦੀਆਂ) ਜੰਘਾਂ ਕੱਟਣ ਲਈ (ਗੁਰੂ ਜੀ ਨੇ) ਹੇਠਾਂ ਨੂੰ ਤੱਕਿਆ । [7]ਹੇਠੋਂ ਹੀ ਮਾਰਨਗੇ। [8]ਹੇਠਾਂ ਲੱਤਾਂ ਵਾਲੇ ਪਾਸੇ (ਦੇ ਬਚਾਉ ਵਿਚ) ਜਦ (ਨਬਾਬ) ਪਰਚ ਗਿਆ ਭਾਵ ਲਗ ਗਿਆ। [9]ਘੁਮਿਆਰ ਜਿਵੇਂ ਚੱਕ ਤੇ ਭਾਂਡਾ ਤਿਆਰ ਕਰਕੇ ਤੁਰਤ (ਤਾਗੇ ਨਾਲ ਕੱਟਕੇ) ਉਤਾਰ ਲੈਂਦਾ ਹੈ । [10]ਸਾਬਨ ਦੇ ਚੱਕੇ ਵਿਚ ਲੋਹੇ ਦੀ ਤਾਰ । [11]ਟਾਹਣੀ ਨਾਲ । [12]ਗੁੰਬਦ ਡੇਗਿਆ ਹੈ ।

ਸ਼ੱਤ੍ਰੁ ਬਿਲੋਕਾ। ਪਰਜੋ ਪ੍ਰਿਥੀ ਪਰ ਪ੍ਰਾਨਨਿ ਫੋਕਾ[1]॥ ੨੩ ॥ ਭਾ ਪ੍ਰਬ੍ਰਿਤ ਤਮ ਤੋਮੰ ਕਰਾਲਾ[2]। ਮ੍ਰਿਤਕ ਖਾਨ ਢਿਗ ਗੁਰੁ ਤਿਸ ਕਾਲਾ। [3]"ਪਰਜੋ ਦੁਸ਼ਟ ਹਮ ਪਰ ਚਢਿ ਆਯੋ[4]।ਤੁਰਕ ਮੂਢ ਮਤਿ ਚਿਤ ਗਰਬਾਯੋ॥੨੪॥ ਜੈ ਸਤਿ-ਗੁਰ ਕੀ ਸਦਾ ਅਨੰਦ'। ਕਹਜੋ ਜਬਹਿ ਸ਼੍ਰੀ ਹਰਿ ਗੋਵਿੰਦ। ਕਰਮਚੰਦ ਕੋ ਸੁਧਿ ਤਬਿ ਆਈ।ਜਬਿ ਗੁਰੁ ਗਿਰਾ ਸ਼੍ਰਵਨ ਸੁਨਿ ਪਾਈ॥੨੫॥ "ਚਿਤਵਤਿ –ਮ੍ਰਿਤੁ ਨਬਾਬ ਕੀ ਕਹੀਯਤਿ। ਰਤਨ ਚੰਦ ਕੀ ਸੁਧਿ ਨਹਿੰ ਲਹੀਯਤਿ*। ਮੈਂ ਢਿਗ ਪਰਜੋ,ਆਇ ਸਿਖ ਇਸਕੋ"। ਹੋਰਤਿ ਹਤਹਿੰ ਸ਼ੱਤ੍ਰੁ ਲਖਿ,ਰਿਸਕੋ ॥ ੨੬॥ ਅਬਿ ਇਹ ਏਕਲ ਹੈ ਮਮ ਤੀਰ।ਲਰਤਿ ਰਹਜੋ ਥਹੁੰ ਸ਼ੁਮਤਿ ਸ-ਰੀਰ[5]। ਉਠਿ ਮੈਂ ਹਤੋ ਮਹਾਂ ਜਸ ਪਾਊਂ। ਸ਼ਾਹ ਸਮੀਪ ਸੁ ਜਾਇ ਸੁਨਾਊਂ– ॥ ੨੭ ॥ ਇਮ ਬਿਚਾਰਿ ਕਰਿ ਉਠਿ ਲਲਕਾਰਾ। 'ਠਾਂਢੋ ਰਹੁ! ਨਬਾਬ ਤੈਂ ਮਾਰਾ। ਨਿਜ ਕਰਤੂਤਨਿ ਕੋ ਫਲ ਲੀਜਾ।ਜਮ ਸਥਾਨ ਕੋ ਦੇਖਨਿ ਕੀਜੈ'॥ ੨੮ ॥ ਨੰਦਨ ਚੰਦੂ ਸ਼ਾਹੀ ਕੇਰਾ। ਮਹਾਂ ਕ੍ਰੋਧ ਤੇ ਸ਼੍ਰੀ ਗੁਰੁ ਹੇਰਾ। 'ਅਬਿ ਲੌ ਜੀਵਤਿ ਹੈਂ ਰਣ ਮਾਂਹੀ?। ਨਿਜ ਸੈਗਨਿ ਸੰਗ ਗਮਨਜੋ,ਨਾਂਹੀ? ॥ ੨੯ ॥ ਤੋਹਿ ਉਡੀਕਤਿ ਹੋਹਿੰ ਅਗਾਰੀ। ਕਿਮ ਬਿਲੰਬ ਤਿਨ ਪੀਛੈ ਧਾਰੀ?। ਨਿਕਟਿ ਆਉ ਤਿਨ ਸਾਥ ਮਿਲਾਵੈਂ।ਬਹੁਰ ਇਕਾਕੀ ਜਮ ਪੁਰਿ ਜਾਵੈਂ" ॥੩੦॥ ਇਮ ਕਹਿਤੇ ਗੁਰੁ ਉਪਰ ਆਯੋ। ਨਾਂਗੋ ਚੰਦ੍ਰਹਾਸ ਚਮਕਾਯੋ।ਜਿਮ ਦੀਪਕ ਪਰ ਜਾਇ ਪਤੰਗ। ਕਰਹਿ ਬਿਨਾਸ਼ਨ ਅਪਨੇ ਅੰਗ ॥ ੩੧ ॥ ਮੂਰਖ ਜਾਇ ਨੇਰ ਭਬਿ ਠਾਨਾ।ਸਤਿਗੁਰ ਬੋਲੇ[6]ਬਨ ਸਾਵਧਾਨਾ।ਕਰਿਲਿਹੁ ਵਾਰ ਪ੍ਰਥਮ ਬਲ ਧਰਿਕੈ। ਨਤੁ ਪਛੁਤੈ ਹੈਂ ਪੀਛੈ ਮਰਿਕੈ' ॥੩੨॥ ਸੁਨਤਿ

[1]ਪ੍ਰਾਣਾਂ ਤੋਂ ਖਾਲੀ। [2]ਬੜਾ ਭਿਆਨਕ ਤੇ ਡੂੰਘਾ ਅੰਨ੍ਹੇਰਾ ਹੋ ਗਿਆ। [ਸੰਸਃ=ਸ੍ਤੋਮ=ਸਮੂਹ, ਬਹੁਤ। ਹਿੰਦੀ, ਤੋਮ]। [3]ਗੁਰੂ ਜੀ ਬੋਲੇ। [4]ਜੋ ਚੜ੍ਹ ਆਇਆ ਸੀ। [5](ਕਰਮ ਚੰਦ) ਚਿਤਵਦਾ ਹੈ ਕਿ ਨਬਾਬ ਦੀ ਮੌਤ ਕਹੀਜਾ ਰਹੀ ਹੈ,(ਭਾਵ ਇਹ ਕਿ ਗੁਰੂ ਜੀਦੀ ਕਥਨੀ ਤੋਂ ਕਰਮਚੰਦ ਨੇ ਨਵਾਬ ਮਰ ਗਿਆ ਸਮਝ ਲਿਆ ਤੇ ਸੋਚਦਾ ਹੈ ਕਿ) ਰਤਨ ਚੰਦ ਦਾ ਪਤਾ ਕੋਈ ਨਹੀਂ ਤੇ ਮੈਂ (ਨਵਾਬ ਦੇ) ਕੋਲ ਪਿਆ ਹਾਂ, ਇਸ ਗੁਰੂ ਦੇ ਸਿੱਖ ਆਉਣਗੇ...। [6]ਬੜਾ ਥੱਕਿਆ (ਹੈ ਗੁਰੂ ਦਾ) ਸਰੀਰ। [7]ਪਿਛੋਂ ਇਕੱਲਾ ਜਾਏਂਗਾ ਜਮਪੁਰੀ ਨੂੰ। *ਪਾਃ–ਚਿਤਵਤਿ ਮ੍ਰਿਤੁ ਨਿਵਾਬ ਮਰਿ ਗਯੋ–। ਕਰਮ ਚੰਦ ਚਿੰਤਾਤੁਰ ਭਯੋ=ਭਾਵ ਇਹ ਹੈ ਕਿ ਕਰਮ ਚੰਦ ਨੇ ਗੁਰੂ ਜੀ ਨੂੰ ਇਹ ਵਾਕ ਕਹਿੰਦੇ ਸੁਣਿਆਂ ਕਿ 'ਨਵਾਬ ਸਾਡੀ ਮੌਤ ਚਿਤਵਦਾ ਆਇਆ ਸੀ ਤੇ ਆਪ ਹੀ ਮਰ ਗਿਆ ਹੈ', ਇਸ ਤੋਂ ਇਹ ਜਾਣ ਕੇ ਕਿ ਨਬਾਬ ਮਰ ਗਿਆ ਹੈ, ਉਸਨੂੰ ਚਿੰਤਾ ਹੋਈ।

ਵਾਰ ਕੀਨਸਿ ਤਬਿ ਆਇ। ਸਿਰ ਕੋ ਕਿਧੌਂ ਸਿਕੰਧ ਤਕਾਇ। ਖੜਗ ਚਲਾਯਹੁ ਗੁਰੁ ਅਵਿਲੋਕਾ। ਅਪਨ ਖੜਗ ਪਰ ਤਿਸ ਕੋ ਰੋਕਾ ॥ ੩੩ ॥ ਰਿਸਤੇ ਬਲ ਤੇ ਤਿਨਹਿਪ੍ਰਹਾਰਾ। ਬਜਸੋ ਖੜਗ ਪਰ ਖੜਗ ਕਰਾਰਾ।ਦੋਨਹੁੰ ਟੂਟ ਧਰਾ ਪਰ ਪਰੇ। ਦੋਨਹੁੰ ਮੁਸ਼ਟ ਰਹੇ ਕਰ ਧਰੇ[1] ॥ ੩੪ ॥ ਪਿਖਿ ਸ਼੍ਰੀ ਹਰਿਗੋਵਿੰਦ ਬਿਚਾਰੇ।–ਅਬਿ ਜਮਧਰ ਸੋਂ ਜੇ ਇਸ ਮਾਰੋਂ। ਸ਼ਸਤ੍ਰ ਮੌਤ ਤੇ ਦੁਸ਼ਟਿ ਮਰੈ ਹੈ। ਯਾਂਤੇ ਹਾਥਨ ਸਾਥ ਹਤੇ ਹੈਂ ॥ ੩੫॥ ਇਹ ਭੀ ਖਰਯੋ ਨਿਰਾਯੁਧ[2] ਰਹਸੋ। ਹਤਨਿ ਸ਼ਸਤ੍ਰ ਨਹਿੰ ਆਛੇ–ਲਹਸੋ। ਬਲ ਕਰਿ ਗਹੀ ਬਾਂਹੁ ਗੁਰੁ ਤਬੈ। ਜਤਨ ਛੁਟਨਿ ਹਿਤ ਠਾਨਤਿ ਸਬੈ ॥ ੩੬ ॥ ਜਿਮ ਗਜ ਸੁੰਡ ਬਿਖੈ ਗਹਿਵਾਵੈ। ਬਹੁਰ ਅੰਗ ਨਿਜ ਸਸਾ ਛੁਡਾਵੈ[3]। ਜੋਰ ਮਰੋਰ ਤੋਰ ਕਰਿ ਰਹਸੋ। ਮੋਚਨਿ ਹਾਥ ਨ ਕਸੋਂਹੂੰ ਲਹਸੋ[4] ॥ ੩੭॥ ਦੁਤਿਯ ਹਾਥ ਤੇ ਓਜ ਦਿਖਾਵਤਿ। ਸ਼ੇਰ ਅੰਕ ਜਸੋਂ ਮ੍ਰਿਗ ਉਤਲਾਵਤਿ[5]। ਤਬਿ ਸਤਿਗੁਰੁ ਗਹਿ ਕੈ ਕਰ ਦਾਏਂ। ਅਲਪ ਭਾਰ ਲਖਿ ਲੀਨਿ ਉਠਾਏ ॥ ੩੮ ॥ ਕਰਸੋ ਭ੍ਰਮਾਵਨਿ ਕੇਤਿਕ ਫੇਰੇ। ਛਿਤ ਪਛਾਰ ਕਰਿ ਦੀਨਸਿ ਗੇਰੇ। ਢੁਟਿ ਗਯੋ ਸਿਰ, ਚੂਰਨ ਅੰਗ। ਤਨ ਕੀ ਸੰਧਿ ਛੁਟੀ ਸਰਬੰਗ[6] ॥ ੩੯ ॥ ਇਮ ਬਿਨਾਸ ਗਨ ਸ਼ੱਤ੍ਰੂ ਕਰਿਕੈ। ਪੁਨ ਚਹੁੰਦਿਸ਼ਿ ਮਹਿੰ ਭਲੇ ਨਿਹਰਿਕੈ।ਰਹਸੋ ਨ ਕੋਈ ਲਰਿਬੇ [7] ਜੋਗ। ਹੁਤੇ ਜਿਯਤਿ ਕੁਛ, ਭਾਗੇ ਲੋਗ ॥ ੪੦ ॥ ਭਯੋ ਅੰਧੇਰਾ ਦ੍ਰਿਸ਼ਟਿਨ ਪਰੈ।ਜਹਿੰ ਕਹਿੰ ਤੁਰਕ ਤ੍ਰਾਸ ਕੋ ਧਰੈਂ। ਸੂਝਾ ਮਰਸੋ ਜਾਨਿ ਸਭਿ ਲੀਨੋ।ਜਿਯਤਿ ਸ਼ੇਖ ਭਾਗੇ ਡਰ ਚੀਨੇ॥੪੧॥ ਸਨੈ ਸਨੈ ਕਾਇਰ ਜਥਿ ਭਾਗੇ। ਬਿਧੀਆ ਦੇਖਤਿ ਨਹਿੰ ਰਿਪੁ ਆਗੇ। ਗੁਰੁ ਸੁਧਿ ਹਿਤ ਪਾਛੇ ਕਹੁ ਮੁਰਸੋ। ਸਨੈ ਸਨੈ ਆਵਤਿ ਹੈ ਤੁਰਸੋ ॥੪੨॥ ਇਤ ਸਤਿਗੁਰੁ ਸ਼੍ਰਮ ਕੋ ਕੁਛ ਠਾਨਿ। ਬੈਠਿ ਗਏ ਤਿਸ ਹੀ ਰਣ ਥਾਨ। ਤੀਨਹੁੰ ਮਰੇ ਨਿਕਟਿ ਹੀ ਪਰੇ। ਤਿਨ ਕੇ ਬੀਚ ਸਤਿਗੁਰੁ ਥਿਰੇ ॥ ੪੩ ॥ ਅਵਿਨਿ ਗਗਨ ਮਹਿੰ ਭਮ ਬਿਸ-ਤਾਰਾ[8]। ਨਹੀਂ ਨਿਕਟਿ ਹੀ ਪਰਹਿ ਨਿਹਾਰਾ। ਚਲਨਿ ਤੁਫੰਗ ਸਕਲ ਹਟਿ ਰਹੀ। ਤੁਰਕ ਤ੍ਰਾਸ ਕਰਿ ਬੋਲਤਿ ਨਹੀਂ ॥ ੪੪ ॥ ਹਟੇ ਸਕਲ ਨਿਜ ਨਿਜ ਪਸਚਾਤ[9]। ਰੌਰਾ ਮਚਤਿ, ਭਯੋ ਸਭਿ ਸ਼ਾਂਤਿ। ਜਾਨਸੋ ਪਰੈ ਨਹੀਂ

[1]ਦੋਵੇਂ ਮੁਠਾਂ ਹੱਥ ਵਿਚ ਫੜੀਆਂ ਰਹਿ ਗਈਆਂ। [2]ਬੇਹਥਿਆਰਾ। [3]ਸਹਿਆ ਛੁਡਾਉਣਾ (ਚਾਹੇ)। [4]ਹੱਥਾਂ ਤੋਂ ਛੁੱਟਣਾ ਕਿਵੇਂ ਨਾ ਮਿਲਿਆ, ਛਾਵ ਛੁੱਟ ਨਾ ਸਕਿਆ। [5]ਸ਼ੇਰ ਦੀ ਜੱਫੀ ਵਿਚ ਜਿਵੇਂ ਮਿਰਗ ਕਾਹਲਾ ਪੈਂਦਾ ਹੈ। [6]ਸਰੀਰ ਦੇ ਸਾਰੇ ਅੰਗਾਂ ਦੇ ਜੋੜ ਛੁੱਟ ਗਏ। [7]ਫੋਲ ਗਿਆ। [8]ਆਪੋ ਆਪਣੇ ਪਿੱਛੇ ਵੱਲ।

ਕਿਤ ਕੋਇ। ਦੂਰਿ ਦੂਰਿ ਲੌ ਹਟਿ ਥਿਰ ਹੋਇ ॥੪੫॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਲਟਨਿ ਰਾਸੇ 'ਅਬਦੁਲਖਾਨ ਰਤਨ ਚੰਦ ਕਰਮ ਚੰਦ ਵੱਧ' ਪ੍ਰਸੰਗ ਬਰਨਨੰ ਨਾਮ ਤੀਨ ਚੱਤਵਾਰਿੰਸਤੋ ਅੰਸੂ ॥ ੪੩ ॥

੪੪.[ਯੁੱਧ ਫਤਹ। ਲੋਥ ਦੀ ਸੰਭਾਲ]।

ਦੋਹਰਾ ॥ ਬਿਧੀਚੰਦ ਤੇ ਪਰੇ ਸਿਖ ਫਤੇ ਗੁਰੂ ਕੀ ਜਾਨਿ[1]। ਤਿਮਰ ਬਿਖੈ ਕਰਿ ਹੋਲ ਕੋ ਮੇਲਿ ਦਿਯੋ ਘਮਸਾਨ ॥ ੧ ॥ ਚੌਪਈ ॥ ਇਕਦਿਸ਼ਿ ਤੇ ਜਮੋਂ ਬਾਢਨਿ ਲਾਗੇ। ਤਮ ਮਹਿੰ ਤੁਰਕ ਤ੍ਰਾਸ ਕਰਿ ਭਾਗੇ। ਜਿਨ ਕੇ ਰਣ ਮਹਿੰ ਤੁਰੰਗ ਮਰੇ ਹੈਂ। ਇਤ ਉਤ ਬਿਥਰੇ ਜਾਇ ਦੁਰੇ ਹੈਂ ॥ ੨ ॥ ਅਰਤਿ ਜਾਤਿ ਕੋ* ਭਾਗਤਿ ਜਾਤਿ। ਪੀਛੇ ਸਿੱਖ ਖੜਗ ਕਰਿ ਘਾਤਿ। ਜਾਤਿ ਪਿਛਾਰੀ ਕਾਟਤਿ ਜਬੈ। ਗੁਰੂ ਦੁਹਾਈ ਬੋਲੇ ਤਬੈ ॥ ੩ ॥ ਸੁਨਤਿ ਸਿੱਖ ਪੀਛੇ ਹਟਿ ਆਏ। ਨਹਿੰ ਮਾਰਨਿ ਹਿਤ ਹਾਥ ਉਠਾਏ†। ਜਹਿੰ ਸਤਿਗੁਰੂ ਡੇਰੋ ਨਿਜ ਡਾਰਾ। ਤਜੇ ਦਾਸ ਤਹਿੰ ਰਾਖਿ ਸੁਧਾਰਾ ॥੪॥ ਤਿਨਹੂੰ ਬਿਚਾਰ ਕੀਨਿ ਮਨ ਮਾਂਹੀ।–ਤਿਮਰ ਭਯੋ ਗੁਰੂ ਆਗਮ ਨਾਂਹੀ–। ਸੰਧਨਾ ਪਰੀ ਜਾਨਿ ਤਿਸ ਕਾਲ।ਦ੍ਵੈ ਮਸ਼ਾਲਚੀ ਜਾਰਿ ਮਸਾਲਾਂ ॥੫॥ਤੁਰਣ ਹੀ ਰਣ ਕੀ ਦਿਸ਼ ਆਏ। ਖੋਜਨਿ ਲਗੇ ਨਹੀਂ ਗੁਰੂ ਪਾਏ। ਬਿਧੀਚੰਦ ਜੁਗ ਦੇਖਿ ਮਸਾਲ। ਹਯ ਧਵਾਇ ਆਯਸਿ ਤਤਕਾਲ ॥ ੬ ॥ ਗੁਰੂ ਸੁਧਿ ਬੂਝਤਿ ਆਪਸ ਮਾਂਹੀ। ਸਕਲ ਕਹਤਿ'ਦੇਖੇ ਹਮ ਨਾਂਹੀ'।ਚਿੰਤਾ ਅਧਿਕ ਸਭਿਨਿ ਕੇ ਹੋਈ।ਖੋਜਨ ਲਗੇ ਖੇਤ ਸਭਿ ਕੋਈ ॥੭॥ ਇਤ ਉਤ ਮਹਿੰ ਬਿਚਰਤਿਅਸੁਵਾਰ। 'ਕਹਾਂ ਗੁਰੂ ਜੀ' ਕਰਤਿ ਪੁਕਾਰ। ਸਭਿ ਕੈ ਮਨ ਸੰਦੇਹ ਵਧੇਰਾ। ਗੁਰੂ ਨਹੀਂ ਹੇਰੇ ਇਸ ਬੇਰਾ ॥ ੮ ॥ ਖੋਜਤਿ ਪਰੀ ਲੋਥ ਸਮੁਦਾਏ। ਪਸਰਨੋ ਸ਼ੋਣਤਿ ਪਗ ਫਿਸਲਾਏ। ਦਾਰੁਣ ਜੰਗ ਭੂਮਕਾ ਭਾਰੀ। ਮਰੇ ਪਰੇ ਭਟ ਹਯਨਿ ਹਜ਼ਾਰੀ ॥ ੯ ॥ ਰਲ ਮਿਲੇ ਸਿਖ ਤੁਰਕ ਘਨੇਰੇ।ਇਤ ਉਤ ਬਿਚਰਤਿ ਭੇ ਸਭਿ ਹੇਰੇ। ਕਰਹਿੰ ਮਸਾਲਨਿ ਕੇਰ ਪ੍ਰਕਾਸ਼। ਇਸ ਬਿਧਿ ਗਏ ਗੁਰੂ ਕੇ ਪਾਸ ॥ ੧੦ ॥ ਅਬੁਦੁਲਖਾਨ ਮਾਰਿ ਢਿਗ ਥਿਰੇ। ਨਿਕਟਿ ਅਪਰ ਮਾਰੇ ਬਹੁ ਪਰੇ‡। ਮ੍ਰਿਘਰ ਘਾਇ ਘਨੇ ਲਗਿ ਘੋਰ[2]। ਸੋ ਭੀ ਮਰਨੇ ਖੇਤ ਰਣ ਘੋਰੇ[3] ॥ ੧੧ ॥ ਥਿਰ ਇਕਾਕੀ ਬੀਰ ਬਿਸਾਲਾ। ਕਰੇ ਬਿਲੋਕਨਿ ਗੁਰੂ ਜਿਸ ਕਾਲਾ। ਭਏ ਪ੍ਰਫੁੱਲਨਤ ਪਾਇਨ ਪਰੇ। ਹੇਰਿ ਹੇਰਿ ਸਭਿ ਧੀਰਜ ਧਰੇ ॥੧੨॥ਬਿਧੀਚੰਦ

[1]ਬਿਧੀਚੰਦ ਤੋਂ ਪਹੇ (ਖਲੋਤੇ) ਸਿੱਖਾਂ ਨੇ ਗੁਰੂ ਜੀ ਦੀ ਫਤੇ (ਹੋਈ) ਜਾਣਕੇ। [2]ਯੁੱਧ ਵਿੱਚ (ਗੁਰੂ ਜੀ ਦੇ) ਘੋੜੇ ਨੂੰ ਬਹੁਤ ਜ਼ਖਮ ਲੱਗੇ ਸਨ। [3]ਭਜਾਨਕ ਜੁੱਧ ਭੂਮੀ ਵਿਚ।

*ਪਾ:–ਆਰਤਿ ਹੂੰ ਕਰਿ। †ਇਹ ਸੂਰਮਗਤੀ ਤੇ ਦਇਆ ਦੀ ਅਵਧੀ ਹੈ ਕਿ ਭਜਦਿਆਂ ਨੂੰ ਮਾਰਿਆ ਨਹੀਂ। ‡ਪਾ:–ਨਿਕਟਿ ਅਪਾਰ ਪਰੇ ਬਹੁ ਮਰੇ।

ਕਰ ਜੋਰਿ ਬਖਾਨਾ। 'ਕਿਮ ਥਿਰ ਰਹੈ, ਪ੍ਰਭੂ! ਰਣ ਠਾਨਾ[1]?*। ਦਾਸ ਨ ਪਾਸ[2],ਇਕਾਕੀ ਅਹੋ।ਕਹੋ ਪ੍ਰਭੂ ਅਬਿ ਕਜਾ ਚਿਤ ਚਹੋ?' ॥੧੩॥ਸੁਨਿ ਸ਼੍ਰੀ ਹਰਿਗੋਵਿੰਦ ਉਚਾਰਾ। 'ਜੋ ਚਿਤ ਚਹੈਂ ਕਰਨਿ ਹਮ ਕਾਰਾ। ਸੋ ਕੁਨਸਾਰ ਭਏ ਤੇ ਹੋਇ। ਅਬਿ ਡੇਰੇ ਗਮਨਹੁ ਸਭਿ ਕੋਇ ॥੧੪॥ ਕੋ ਸਿਖ ਘਾਇਲ ਹੋ ਰਣ ਬਿਸੈ[3]। ਕਰਹੁ ਸੰਭਾਰਨਿ ਆਨਹੁੰ ਤਿਸੈ†'। ਅਸ ਕਹਿ ਸਤਿਗੁਰ ਨੈ ਹਥ ਲੀਨਿ। ਭਏ ਅਰੂਢਨਿ ਪਸ਼ਾਨੋ ਕੀਨਿ ॥ ੧੫ ॥ ਨਿਜ ਡੇਰੇ ਕਹੁ ਚਲਿ ਕਰਿ ਆਏ।ਬਿਧੀਏ ਘਾਇਲ ਸਿਖ ਉਠਵਾਏ।ਸਭਿ ਰਣ ਖੇਤ ਖੋਜਿ ਕਰਿ ਆਛੇ। ਸਨੈ ਸਨੈ ਆਵਤਿ ਭਾ ਪਾਛੇ ॥ ੧੬ ॥ ਆਇ ਸ਼ਿਵਰ ਮਹਿੰ ਅਨੰਦ ਵਧਾਏ।ਦੁੰਦਭਿ ਢਡੇ ਕੇਰਬਜਵਾਏ।ਸਭਿ ਕੀ ਕਰੀ ਸੰਭਾਰਨਿ ਡੇਰੇ ।ਖਾਨ ਪਾਨ ਕੋ ਦੀਨਿ ਘਨੇਰੇ॥੧੭॥ਭਏ ਨਚਿੰਤ[4]ਸ਼ੱਤ੍ਰੁਗਨ ਮਾਰੇ।ਸੁਪਤਿ ਜਥਾ ਸੁਖ ਭੋ ਭਬਿ ਸਾਰੇ। ਪਾਛਲਿ ਨਿਸਾ ਉਠੇ ਗੁਨ ਖਾਨੀ।ਨਿਤ ਕੀ ਸੌਚ ਸਕਲ ਭਬਿ ਠਾਨੀ॥੧੮॥ਕਰਿ ਮੱਜਨ,ਸੁਖ[5]ਧਸ਼ਾਨਲਗਾਯੋ।ਪ੍ਰਾਚੀ ਦਿਸ਼ਿ[6] ਪ੍ਰਕਾਸ਼ ਹੁਇ ਆਯੋ । ਸਭਿਨਿ ਸ਼ਨਾਨ ਕੀਨਿ ਜਿਸ ਕਾਲਾ।ਭਏ ਅਰੂਢਨਿ ਗੁਰੂ ਕ੍ਰਿਪਾਲ ॥ ੧੯ ॥ ਬਿਧੀ ਚੰਦ ਕੋ ਲੈ ਕਰਿ ਸੰਗ। ਦੇਖੀ ਜਾਇ ਕੁਮਿਕਾ ਜੰਗ। ਤੁਰਕ ਸਹੱਸ੍ਰ ਚਤੁਰਦਸ[7] ਮਰੇ। ਕੇਤਿਕ ਸਿੱਖ ਬੀਚ ਤਿਨ ਪਰੇ॥ ੨੦ ॥ ਕਹਿ ਸਤਿਗੁਰੁ ਨੇ ਗਰਤ ਖਨਾਵਾ । ਅਬਦੁਲ ਖਾਨ ਉਠਾਇ ਪੁਵਾਵਾ। ਪੁਨ ਤਿਸ ਕੇ ਸੁਤ ਖੋਜਿ ਉਠਾਏ। ਤਿਸੀ ਗਰਤ ਮਹਿੰ ਆਨਿ ਸੁ ਪਾਏ ॥ ੨੧ ॥ ਪੁਨ ਪੀਚਹੁੰ ਸਰਦਾਰ ਅਨਾਏ। ਪਾਇ ਗਰਤ ਮਹਿੰ ਸਭਿ ਦਫਨਾਏ‡। ਉਪਰ ਰਚਸੋ ਦਮਦਮਾ ਭੁੰਗ[8]। ਤਿਸ ਪਰ ਬੈਠੇ ਗੁਰੁ ਅਰਿ ਭੰਗ ॥ ੨੨ ॥ ਬਿਧੀ ਚੰਦ ਸੋਂ ਕਹਿ ਮੁਸਕਾਵਤਿ । 'ਜਿਸ ਬਿੱਦਜਾ ਕੋ ਸਦਾ ਕਮਾਵਤਿ।ਸੋ ਅਬਿ ਆਈ ਕਾਮ ਹਮਾਰੇ।ਅਰੇ ਰਿਪੁਨਿ ਗਨ ਕੋ ਰਣ ਮਾਰੇ ॥ ੨੩ ॥ ਅਬਦੁਲ ਖਾਨ ਅਰਸੋ ਬਹੁ ਲਰਸੋ । ਖੜਗ ਜੰਗ ਕੋ ਕਰਿ ਕਰਿ ਮਰਸੋ । ਘਨੇ ਘਾਇ ਘਾਲੇ ਅਰੁ ਖਾਏ। ਦੋਨਹੁੰ ਖੱਤ੍ਰੀ ਮਾਰਿ ਗਿਰਾਏ॥ ੨੪॥ ਪਿਤ ਪਲਟਾ ਚਾਹਤਿ ਨਿਤ ਰਹੈ । ਅਧਿ ਸਭਿ ਹੀ ਪੂਰੇ ਕਰਿ ਦਏ। ਸੰਘਰ ਘੋਰ ਘਨੋ ਘਮਸਾਨ[9]। ਤੁਰਕ ਹਜ਼ਾਰਨਿ ਕੋ ਅਵਸਾਨ[10]' ॥੨੫॥

[1]ਰਣ ਕਰਕੇ। [2]ਦਾਸ ਪਾਸ ਨਹੀਂ। [3]ਵਿਚ। [4]ਬੇਫਿਕਰ। [5]ਸੁਖ ਸਰੂਪ ਵਿਚ। [6]ਪੂਰਬ ਦਿਸ਼ਾ ਵੱਲ। [7]ਚੌਦਾਂ ਹਜ਼ਾਰ। [8]ਉੱਚਾ। [9]ਘਮਸਾਨ ਹੋਯਾ। [10]ਅੰਤ ਹੋਇਆ। *ਪਾਃ—ਨਿਰ—ਬਾਨਾ। †ਅਪਣਿਆਂ ਨਾਲ ਪਿਆਰ ਦਾ ਨਮੂਨਾ ਹੈ। ‡ਵੈਰੀ ਦੇ ਧਾਰਮਿਕ ਨਿਸ਼ਚੇ ਅਨੁਸਾਰ ਕੀਤਾ ਹੈ ਜੋ ਉਨ੍ਹਾਂ ਦੇ ਸਰਦਾਰ ਦਫਨ ਕੀਤੇ ਹਨ ਸਾੜੇ ਨਹੀਂ।

ਸੁਨਿ ਸਾਦਰ ਬਿਧੀਏ ਤਬਿ ਕਹਜੋ। 'ਜਿਨਹੁੰ ਪ੍ਰਤਾਪ ਨ ਰਾਵਰਿ ਲਹਜੋ। ਸੋ ਮਤਿਮੰਦ ਹਾਨ ਹੀ ਪਾਵੈਂ। ਭੁਮ ਤੇ ਕਵਨਿ ਜੀਵਤੋ ਜਾਵੈ॥੨੬॥ ਭੀਨ ਲੋਕ ਮੈਂ ਬਲੀ ਨ ਕੋਈ। ਅਰਹਿ ਆਪ ਕੇ ਸਨਮੁਖ ਹੋਈ। ਭੁਰਕ ਬਾਪੁਰੇ ਕਹਾਂ ਅਗਾਰੀ। ਸਮਭਾ ਚਹਤਿ ਮਰੈ ਰਣ ਹਾਰੀ' ॥ ੨੭ ॥ ਪੁਨ ਸਤਿਗੁਰੁ ਨੇ ਹੁਕਮ ਬਖਾਨਾ। 'ਨਰ ਇਕਠੇ ਕੀਜਹਿ ਇਸ ਥਾਨ॥ਜੋਤਿਕ ਅਹੈਂ ਗ੍ਰਾਮ ਕੇ ਆਨਹੁ। ਸਕਲ ਮਿਹਨਤੀ ਸਾਥ ਬਖਾਨਹੁ ॥ ੨੮ ।ਸੈ। ਨਾ ਕੇ ਨਰ ਇਕਠੇ ਹੋਇ। ਕਰਹੁ ਕਾਰ ਮਿਲਿ ਕੈ ਸਭਿ ਕੋਇ। ਪਰੇ ਮ੍ਰਿਤਕ ਜੋਤਿਕ ਦਰਸਾਹੀਂ । ਡਾਰਹੁ ਸਕਲ ਬਿਪਾਸਾ ਮਾਂਹੀ ॥ ੨੯ ॥ ਪ੍ਰਥਮ ਆਪਨੇ ਸਿੱਖ ਉਠਾਵਹੁ।ਹਮਹਿ ਨਾਮ ਤਿਨ ਕੇਰ ਸੁਨਾਵਹੁ।ਬੀਚ ਬਿਪਾਸਾ ਦੇਹੁ ਪ੍ਰਵਾਹਾ।ਹਮ ਬੈਠਹਿਂ ਚਲਿ ਕਰਿ ਤਟ ਪਾਹਾ*'॥੩੦॥ਇਮ ਕਹਿ ਸ਼੍ਰੀ ਹਰਿਗੋਵਿੰਦ ਚੰਦ । ਉਠਿ ਕਰਿ ਚਲੇ ਸੰਗ ਸਿਖ ਬ੍ਰਿੰਦ । ਦੇ ਕਰਿ ਹੁਕਮ ਆਇ ਤਿਸ ਕਾਲਾ। ਥਿਰੇ ਬਿਪਾਸਾ ਪਾਸ ਕ੍ਰਿਪਾਲਾ ॥ ੩੧ ॥ ਬਿਜਨਾ ਚਮਰ ਹੋਇ ਫਿਰ† ਫੇਰੇ[1]। ਬੈਠੇ ਪੁਰ ਬਿਪਾਸਾ[2] ਹੇਰੇ। ਬੀਨ ਬੀਨ ਸਿੱਖਨਿ ਕੇ ਦੇਹਿ। ਆਨਹਿਂ, ਨਾਮ ਸੁਨਾਇ ਸੁ ਦੇਹਿਂ ॥ ੩੨ ॥ ਪੁਨ ਸਰਿਤਾ ਮਹਿਂ ਕਰਹਿਂ ਪ੍ਰਵਾਹੂ। ਬਹੇ ਅਧਿਕ ਹੀ ਜਲ ਕੇ ਮਾਂਹੁ।ਸਿੱਖਨਿ ਕੋ ਪ੍ਰਵਾਹ ਕਰਿ ਸਾਰੇ। ਬੈਠੇ ਸ਼੍ਰੀ ਗੁਰੁ ਪਿਖਹਿਂ ਕਿਨਾਰੇ ॥ ੩੩ ॥ ਸਹਿਕਾਮੀ ਨਿਸ਼ਕਾਮੀ ਜਾਨੇ। ਭੋਗ ਮੋਖ ਬਖਸ਼ੀ ਤਿਸ ਥਾਨੇ। ਸਹਿਕਾਮੀ ਕੋ ਪ੍ਰਿਥਵੀ ਰਾਜਾ।ਬਸ਼-ਸ਼ਜੋ ਸੰਗ ਹੀ ਸਕਲ ਸਮਾਜ ॥ ੩੪ ॥ ਨਿਸ਼ਕਾਮੀ ਕੋ ਬੰਧ ਨਿਵਾਰੇ।ਦਈ ਮੁਕਤਿ ਜਾਨੇ ਅਤਿ ਪ੍ਯਾਰੇ। ਸਕਲ ਸਿਖ ਜਬਿ ਦਿਏ ਬਹਾਏ। ਪੁਨ ਭੁਰ-ਕਨਿ ਕੀ ਲੋਥਨਿ ਲਯਾਏ ॥ ੩੫ ॥ ਹੁਤੇ ਸਹੰਸ੍ਰ ਪੰਚ ਦਸ ਜੋਈ। ਬਚੇ ਹਜ਼ਾਰ ਪਲਾਇ ਸੁ ਤੋਈ।ਅਪਰ ਮਰੇ ਸਭਿ ਲੇਲੇ ਆਵੈਂ। ਬਹੁਰ ਟਾਂਗ ਕੋ ਗਹੈਂ ਬਗਾਵੈਂ ॥ ੩੬ ॥ ਜਲ ਕੇ ਜੰਤੁ ਹਜ਼ਾਰਹੁੰ ਆਏ। ਆਮਿਖ ਕਾਟਿ ਕਾਟਿ ਸ਼ਵ[3]ਖਾਏ। ਬ੍ਰਿੰਦ ਮਨੁਜ ਲਾਗੇ ਤਹਿਂ ਲਯਾਵਨਿ। ਭੁਰਨਿ ਕਰਹਿਂ ਨਦੀ ਮਹਿਂ ਪਾਵਨਿ ॥ ੩੭ ॥ ਸਕਲ ਖੇਤ ਰਣ ਕੇ ਜੋ ਮਰੇ। ਨਰ ਗਨ ਆਨਿ ਆਨਿ ਬਲ ਕਰੇ[4]। ਕੋਊ ਸਯਾਲ[5] ਕੇ ਹੈਂ ਅਧਿ ਖਾਏ। ਅੰਗ ਭੰਗ

[1]ਪੱਖਾ (ਫਿਰ=) ਝੱਲਿਆ ਜਾ ਰਿਹਾ ਹੈ, ਚੌਰ ਫੇਰਿਆ ਜਾ ਰਿਹਾ ਹੈ। (ਅ) ਪੱਖਾ ਤੇ ਚੌਰ ਫਿਰ ਫਿਰ (ਲਗਾਤਾਰ) ਹੋ ਰਿਹਾ ਹੈ । [2]ਬਿਆਸਾ ਦਾ ਜਲ ਪ੍ਰਵਾਹ। [3]ਮੁਰਦਿਆਂ ਦੇ। [4]ਕਰਕੇ। [5]ਗਿਦੜਾਂ ਦੇ। *ਜਲ ਦਾਹ ਦੇਣ ਲਗੇ ਹਨ ਤੇ ਬਿਰਦਪਾਲ ਜੀ ਬਹਾਦਰਾਂ ਨੂੰ ਆਪਣੀ ਮਿਹਰਾਂ ਦੀ ਨਜ਼ਰ ਨਾਲ ਮੁਕਤ ਭੁਕਤ ਦੇਣ ਲਗੇ ਹਨ। †ਪਾ:—ਦਾਸ ਕਰ ।

ਕਰਵਾਰਨਿ ਘਾਏ॥੩੮॥ਧਰਿ ਧਰਿ ਸਭਿ ਕੋ ਬੀਚ ਬਗਾਵੈਂ।ਉਛਰਹਿ ਨੀਰ ਲੀਨਿ ਹੁਇ ਜਾਵੈਂ। ਸਭਿ ਉਚਵਾਇ ਨਦੀ ਗਿਰਵਾਏ। ਸਕਲ ਸਥਾਨ ਭਲੋ ਕਰਿਵਾਏ* ॥ ੩੯ ॥ ਉਠੇ ਗੁਰੂ ਪੁਨ ਗਮਨੇ ਡੇਰੇ। ਸੰਗ ਸਿੱਖ ਪਰ-ਮੁਦਿਤ[1] ਘਨੇਰੇ। ਰਣ ਕੀ ਬਾਤ ਅਨੇਕ ਕਰੈਤੇ। ਕਹਤਿ ਸੁਨਾਵੈਂ ਗੁਰੁ ਭਗਵੈਤੇ ॥ ੪੦ ॥ 'ਬਡੀ ਮਾਰ ਤੁਰਕਨਿ ਕੋ ਹੋਈ। ਬਿਦਤਹਿ ਜਗਤ ਲਖਹਿਂ ਸਭਿ ਕੋਈ। ਸ਼ਾਹੁ ਜਹਾਂ ਭੀ ਜਾਨਹਿਂ ਨੀਕੇ। ਲਗੇ ਹਾਥ ਗੁਰੁ ਸਿੱਖਨਿ ਹੀਕੇ' ॥੪੧॥ ਆਨਿ ਆਪਨੇ ਸਿਵਰ ਬਿਰਾਜੇ।ਜਿਨ ਕੇ ਨਾਮ ਜਪੇ ਜਮ ਭਾਜੇ। ਦੇਸ਼ ਦੁਆਬੇ ਮਾਝੇ ਸਾਰੇ।ਸਤਿਗੁਰ ਕੋ ਜਸ ਕਰਤਿ ਉਚਾਰੇ॥ ੪੨॥ਜਹਿਂ ਕਹਿਂ ਫੈਲਜੋ ਜੁੱਧ ਬ੍ਰਿਤਾਂਤ। 'ਭਯੋ ਮਹਿਦ ਤੁਰਕਨਿ ਕੋ ਘਾਤ। ਆਯੁਧ ਧਰਿਬੇ ਗੁਰੁ ਸਫਲਾਏ। ਅਨ ਗਨ ਦੋਖੀ ਦੁਸ਼ਟ ਖਪਾਏ ॥ ੪੩ ॥ ਪ੍ਰਥਮ ਹੁਤੀ ਗੁਰੁ ਘਰ ਮਹਿਂ ਪੀਰੀ। ਲਖੀ ਪਰਤਿ, ਲੈ ਹੈਂ ਅਬਿ ਮੀਰੀ। ਪਤਿਸ਼ਾਹਿਤ ਕੋ ਗਰਦ ਮਿਲਾਵੈਂ। ਨਿਜ ਸਿੱਖਨਿ ਤੇ ਰਾਜ ਕਰਾਵੈਂ॥੪੪॥ ਇਮ ਜੋ ਕਰਿ ਨਿਤ ਰਖਹਿਂ ਲਰਾਈ। ਸਭਿ ਤੁਰਕਾਨੋ ਦੇਹਿਂ ਖਪਾਈ'। ਸੱਜਨ ਸੁਨਿ ਸੁਨਿ ਅਨੰਦ ਧਰੈਤੇ। ਦੁਰਜਨ ਜਰਹਿਂ, ਨ ਰਿਦੇ ਜਰੈਤੇ[2]। ॥੪੫॥ ਪੂਰਬ, ਦੱਛਨ, ਪੱਛਮ,ਉੱਤਰ।ਫੈਲਜੋ ਜਹਿਂ ਕਹਿਂ ਸੁਜਸ ਪਵਿੱਤਰ 'ਧੰਨ ਧੰਨ ਸ਼੍ਰੀ ਸਤਿਗੁਰੁ ਪੂਰਨ।ਜੋਧਾ,ਮਹਦ ਬਲੀ,ਅਰਿ ਚੂਰਨ' ॥ ੪੬॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੌ 'ਦੇਬਨ ਨਦੀ ਗੋਰਨਿ' ਪ੍ਰਸੰਗ ਬਰਨਨੰ ਨਾਮ ਚਤੁਰਾਧੱਤਵਾਰਿੰਸਤੀ ਅੰਸੁ ॥ ੪੬ ॥

੪੫. [ਭਾਈ ਸੁਖਾਰਾ ਪੰਜ ਘੋੜੇ ਭੇਟ ਲਿਆਇਆ]।

ਦੋਹਰਾ॥ਸੁਨਹੁ ਸਿੰਘ ਸਿਖ ਗਨ ਸਕਲ[3] ਸਤਿਗੁਰੁ ਕਥਾ ਰਸਾਲ।ਭਯੋ ਯੁੱਧ ਇਸ ਭਾਂਤਿ ਇਹ ਬਰਨਜੋ ਸੁਜਸ ਕ੍ਰਿਪਾਲ ॥ ੧ ॥ ਚੌਪਈ ॥ ਬੈਠਜੋ ਸ਼੍ਰੀ ਹਰਿ ਗੋਵਿੰਦ ਜੋਧਾ। ਮਨਹੁ ਰੂਪ ਇਹ ਧਰਜੋ ਪ੍ਰਬੋਧਾ[4]। ਹੁਕਮ ਮਸੰਦਨਿ ਸੰਗ ਬਖਾਨਾ। 'ਕਰੋ ਕੋਟ ਚੌਗਿਰਦ ਮਹਾਨਾ'॥੨॥ ਬਸਹਿ ਨਗਰ ਸੁੰਦਰ ਜਿਸ ਬੀਚਿ। ਪਰਹਿਂ ਮਹਲ ਗਨ ਊਚ ਰੁ ਨੀਚਿ। ਰਾਖਹੁ ਪੰਚ ਪੌਰ ਪੁਰਿ ਕੇਰੇ। ਕਾਰੀਗਰਨਿ ਲਗਾਇ ਘਨੇਰੇ ॥੩॥ ਕਰਹੁ ਸ਼ੀਘ੍ਰਤਾ ਲੇਹੁ ਬਨਾਇ। ਦਿਹੁ ਧਨ ਮਿਹਨਤਿ ਬ੍ਰਿੰਦ ਲਗਾਇ'। ਸੁਨਤਿ ਮਸੰਦਨਿ ਕੀਨਸਿ

---

[1]ਅਨੰਦ ਪ੍ਰਸੰਨ। [2]ਦੁਰਜਨ ਸੜਦੇ ਹਨ ਚਿਤ ਵਿੱਚ ਸਹਾਰ ਨਹੀਂ ਸਕਦੇ। [3]ਸੰਮੂਹ ਸਿੱਖੀ ਤੇ ਸਾਰੇ ਸਿੱਖੇ ਸੁਣੋ। [4]ਮਾਨੋ ਗਿਆਨ ਨੇ ਇਹ ਰੂਪ ਧਾਰਿਆ ਹੈ।

*ਮੁਰਦੇ ਸੜਦੇ ਰਹਿਣ ਤੋਂ ਬੀਮਾਰੀ ਪੈਣ ਦਾ ਡਰ ਹੁੰਦਾ ਹੈ, ਸੋ ਸਭ ਤੋਂ ਸੌਖਾ ਰਸਤਾ ਪ੍ਰਵਾਹ ਦਾ ਸੀ ਆਪਣੇ ਤੇ ਵੈਰੀ ਦੇ ਸਾਰੇ ਇਕੋ ਤਰ੍ਹਾਂ ਨਦੀ ਵਿਚ ਤੋਰ ਦਿੱਤੇ।

ਤੈਸੇ। ਸ਼੍ਰੀ ਮੁਖ ਤੇ ਫਰਮਾਯਹੁ ਜੈਸੇ ॥ ੪ ॥ ਦਿਯੋ ਦਰਬ ਸਭਿ ਕੋ ਮਨ ਭਾਏ। ਬ੍ਰਿੰਦ ਪਚਾਵੈਂ[1] ਕਹਿ ਚਢਿਵਾਏ। ਪਾਕੀ ਈਂਟਨਿ ਤੁਮਾਰੀ ਕਰੈਂ। ਆਇੰ ਮਿਹਨਤੀ ਜਿਹ ਸੁਨਿ ਪਰੈਂ ॥੫॥ ਕਾਰੀਗਰ ਸਮੂਹ ਮੰਗਵਾਏ।ਦੇ ਦੇ ਦਰਬ ਸੁ ਸਰਬ ਲਗਾਏ। ਚਿਨਿਬੋ ਲਗੇ ਸ਼ੀਘ੍ਰਤਾ ਧਾਰੀ। ਪਾਕੀ ਈਂਟ ਕਰੀ ਬਹੁ ਤੁਮਾਰੀ ॥ ੬ ॥ ਹਰਖਤਿ ਹੋਇ ਕਾਰ ਕੋ ਕਰਿ ਹੌਂ। ਧਨ ਗਨ ਲੀਨ ਭਾਉ ਪੁਨ ਧਰਿਹੌਂ।ਅੰਦਰ ਮੰਦਿਰ ਲਗੇ ਉਸਾਰਨਿ।ਗ਼ਨੀ ਗਰੀਬ[2] ਬਾਸਿਬੇ ਕਾਰਨ ॥੭॥ਬਹੁ ਰਉਣਕ ਭਇ ਹੋਵਤਿ ਭਈ।ਮਿਲੇ ਲੋਕ ਲਖਿ ਨਗਰੀ ਨਈ। ਭਇ ਸਤਿਗੁਰ ਨੇ ਰਿਦੇ ਬਿਚਾਰਾ। ਘਰ ਘੋਰੜ ਕੋ ਜਹਾਂ ਨਿਹਾਰਾ ॥੮॥ ਚਹਤਿ ਉਖਾਰਨੋ ਰਿਪੁ ਕੋ ਮੂਲ।ਗਰਬਤਿ ਜੋ ਹੋਯਸਿ ਪ੍ਰਤਿ-ਕੂਲ।–ਨੀਵ ਨ ਉਖਰਹਿ*ਜੋ ਇਸ ਕੇਰੀ।ਤਉ ਮਾਲਿਕੀ ਕਰਿ ਹੈ ਫੇਰੀ ॥ ੯ ॥ ਪੁਰ ਮਹਿੰ ਅਵਿਨੀ ਅਪਨੀ ਜਾਨਿ। ਘੋਰੜ ਕੇਰਿ ਸੰਬੰਧੀ ਆਨਿ। ਤੁਰਕਨਿ ਕੀ ਸਹਾਇਕੋ ਪਾਇ।ਬਹੁਰ ਲੈਹਿੰਗੇ ਸੋ ਅਪਨਾਇ–॥੧੦॥ਇਮ ਲਖਿ ਕਰਿ ਗੁਰੁ ਹੁਕਮ ਬਖਾਨਾ। 'ਘਰ ਘੋਰੜ ਕੋ ਹੈ ਜਿਸ ਥਾਨਾ। ਦੂਰ ਕਰਹੁ ਤਿਸ ਕੀ ਬੁਨਿਆਦ[3]।ਨੀਵ ਉਖੇਰਹੁ ਹੋਇ ਨ ਬਾਦ[3]॥੧੧॥ਕਰਿਬੋ ਉਚਿਤ ਹੁਤੀ ਧ੍ਰਮਸਾਲਾ। ਤੁਰਕਨਿ ਕੋ ਬਲ ਹੁਇ ਜਿਸ ਕਾਲਾ। ਕਰਹਿੰ ਬਾਦ ਮਤਿਮੰਦ ਢਹਾਵਹਿੰ। ਘਰ ਘੋਰੜ ਕੋ ਬਹੁਰ ਬਨਾਵਹਿੰ ॥੧੨॥ ਹਮ ਨੇ ਕਰੀ ਬਾਦ[4] ਬੁਨਿਯਾਦ। ਹੈ ਨ ਬਿਬਾਦ ਤਿ ਜਨੋਂ ਅਹਿਲਾਦਿ[5]।ਯਾਤੋ ਇਹਾਂ ਮਸੀਤ ਬਨਾਵਹੁ। ਸੁੰਦਰ ਦਰ ਤਿਮ ਹੀ ਰਖਵਾਵਹੁ॥੧੩॥ ਧਰਹਿੰ ਪ੍ਰੀਤਿ ਗਨ ਤੁਰਕ ਮਸੀਤ। ਕਬਿ ਨਹਿੰ ਕਰਿ ਹੈਂ ਪੁਨ ਬਿਪਰੀਤਿ†[6]। ਸੁਨਤਿ ਮਸੰਦਨਿ ਤਥਾ ਬਨਾਈ। ਅਬਿ ਲੌ ਬਿਦਤਿ ਅਹੈ ਤਿਸ ਥਾਈਂ॥ ੧੪ ॥ ਸਤਿਗੁਰ ਤਹਾਂ ਬਿਰਾਜਤਿ ਰਹੇ। ਰੁਤਿ ਬਰਖਾ ਕੋ ਆਨੰਦ ਲਹੇ। ਬਿਦਤੇ ਜਲਧਰ[7] ਗਗਨ ਮਝਾਰੀ। ਜਨੋਂ ਤਨ ਧਰਹਿੰ ਸੰਤ ਉਪਕਾਰੀ ॥ ੧੫॥ਕੱਲਰ,ਖੇਤ,ਸਕਲ ਥਲ ਥਰਖੈਂ।ਦੇਖਿ ਦੇਖਿ ਕਰਿ ਜਨ ਗਨ ਹਰਖੈਂ। ਜਿਮ ਗੁਰੁ ਗਿਰਾ ਸੁਨਹਿ ਸਭਿ ਕੋਈ। ਪ੍ਰੇਮ ਬੀਜ ਕਹੁੰ ਉਤਪਤਿ ਹੋਈ।

---

[1]ਆਵੇ। [2]ਅਮੀਰ ਗ਼ਰੀਬ ਦੇ। [3]ਨੀਂਹ। [4]ਝਗੜਾ ਨਾ ਹੋਵੇ। (ਅ) ਬਅਦ=ਪਿਛੋਂ। [5]ਭਾਵ ਨਾਸ਼। [6]ਜਿਵੇਂ ਝਗੜਾ ਨ ਹੋਵੇ ਤੇ ਸੁਖ ਰਹੇ। [7]ਬੱਦਲ।

*ਪਾ:–ਨੀਵ ਉਖੇਰਹਿ। †ਇਤਿਹਾਸ ਗੁਰੂ ਖਾਲਸਾ (ਹਿੰਦੀ) ਨੇ ਇਹ ਮਸੀਤ ਪੌਂਦੇ ਖਾਂ ਦੀ ਇੱਛਾ ਅਨੁਸਾਰ ਬਣਵਾਈ ਗਈ ਲਿਖੀ ਹੈ।

॥੧੬॥ ਮਧੁਰ ਮਧੁਰ ਧੁਨਿ ਸੁਨਿ ਸੁਨਿ ਮੋਰ। ਠੌਰ ਠੌਰ ਬੋਲਤਿ ਕਰਿ ਸ਼ੋਰ। ਜਥਾ ਕੀਰਤਨ ਸੁਨਿ ਜੱਗਯਾਸੀ। ਬਸਹਿ ਰਿਦੇ ਪੁਨ ਗਾਇ* ਪ੍ਰਕਾਸ਼ੀ ॥ ੧੭ ॥ ਦਾਦਰ ਟੇਰਤਿ ਹੈਂ ਚਹੁੰ ਓਰ। ਜਿਮ ਸਿਖ ਪਢਹਿੰ ਗਿਰਾ ਗੁਰ ਜੋਰ। ਬਹੁ ਜਲ ਪਾਇ ਮੁਦਤਿ ਭੇ ਮੀਨ। ਜਥਾ ਸਿੱਖ ਗੁਰੁ ਪ੍ਰੇਮ ਪ੍ਰਬੀਨ ॥੧੮॥ ਜਰਨੋ ਜਵਾਸਾ,ਜਰਨੋ ਨ ਜਲ ਕੋ[1]। ਸੁਨਿ ਨਿੰਦਕ ਜਸੁ ਗੁਰੂ ਬਿਮਲ ਕੋ। ਹਰਿਆਵਲਿ ਸਗਰੇ ਜਗ ਹੋਈ।ਗੁਰੁ ਸਿੱਖੀ ਜਿਮ ਸਭਿ ਥਲ ਜੋਈ ॥੧੯॥ ਸਰਿਤਾ ਕੋ ਪ੍ਰਵਾਹ ਬਹੁ ਬਾਢਾ। ਜੁਗ ਕੰਠਨਿ ਤੇ[2]ਜਲ ਕਹੁ ਕਾਢਾ।ਜਿਮ ਭਗਤਨਿ ਕੈ ਪ੍ਰੇਮ ਪ੍ਰਵਾਹੁਰਸ ਕੋ ਲੈਬੋ ਵਧਹਿ ਉਮਾਹੁ॥੨੦॥ਪਾਵਸ[3]ਪਾਇ ਬੀਜ ਬਹੁ ਉਪਜੈਂ। ਜਿਮ ਸਿੱਖੀ ਤੇ ਗੁਨ ਗਨ ਨਿਪਜੈਂ। ਸਤਿਗੁਰੁ ਸਲਿਤਾ ਕੋ ਤਟਿ ਜਾਇਬੈਠਿ ਬਿਲੋਕਹਿੰ ਜਲ ਸਮੁਦਾਇ॥੨੧॥ਬਡੇ ਬੇਗ ਤੇਬਗਹਿ ਪ੍ਰਵਾਹੂ। ਕਾਸ਼ਟ ਬਹੇ ਜਾਇੰ ਗਨ ਮਾਂਹੂ। ਨੀਰ ਨਵੀਨ ਮਲੀਨ ਸੁ ਪੀਨ[4]। ਭਰੁ ਜੁਤਿ ਤਟ ਕੋ ਢਾਹਨਿ ਕੀਨਿ॥੨੨॥ਸਹਤ ਅਨੇਕ ਬਿਕਾਰ ਅਸ਼ੇਖੂ। ਹਤਹਿ ਗਯਾਨ ਜਿਮ ਰਾਗ ਰੁ ਦ੍ਵੈਖੂ। ਕਬਿ ਕਬਿ ਲਾਗਹਿ ਤਹਾਂ ਦਿਵਾਨ। ਕਰਹਿੰ ਰਬਾਬੀ ਸ਼ਬਦ ਸੁ ਗਾਨਿ ॥੨੩॥ ਦੇ ਦੇ ਲੋਕ ਮਿਲਹਿੰ ਉਪਹਾਰਾ। ਜਾਨਹਿੰ ਗੁਰੂ ਪ੍ਰਤਾਪ ਉਦਾਰਾ†। ਗ੍ਰਾਮ ਗ੍ਰਾਮ ਘਰ ਘਰ ਤਿਸ ਦੇਸ਼। ਵਧਯੋ ਨਿਤਾਪ੍ਰਤਿ ਤੇਜ ਵਿਸ਼ੇਸ਼ ॥੨੪॥ ਬਹੁਤ ਘਾਵ ਬਿਧੀਏ ਕੇ ਘੋਰੇ[5]। ਮ੍ਰਿਤਕ ਭਯੋ ਸੋ ਭੀ ਤਿਸ ਠੌਰੇ‡। ਅਪਰ ਸੁਭਟ ਕੋ ਮਰੇ ਤੁਰੰਗਾ।ਕੋਤਿਕ ਜੋਧਾ ਘਾਇਲ ਅੰਗ ॥੨੫॥ ਸਭਿ ਕੀ ਖਾਨ ਪਾਨ ਸੁਧਿ ਸਾਰੀ।ਲੇਤਿ ਸਦਾ ਗੁਰੁ ਕਰੁਨਾ ਧਾਰੀ।ਲਗੇ ਖਰੀਦਨਿ ਹਯ ਬਹਿ ਮੋਲ। ਧਾਇੰ ਅਧਿਕ,ਬਲ ਜੁਤਿ ਅਰੁ ਲੋਲ[6] ॥ ੨੬ ॥ ਦੇਤਿ ਭਏ ਸਿੱਖਨ ਕੋ ਤਰੈ। ਲੈ ਲੈ ਸੁਭਟ ਸਰਾਹਤਿ ਚਰੈਂ। ਬਹੁ ਕੀਮਤਿ ਕੋ ਹਯ ਨਹਿੰ ਪਾਵੈਂ।ਜਿਸ ਪਰ ਗੁਰੁ ਚਢੈਂ ਹਰਖਾਵੈਂ ॥੨੭॥ਬਡੋ ਚਲਾਕ ਬਲੀ ਤਨ ਹੋਇ।ਸਤਿਗੁਰੁ ਭਾਰ ਉਚਾਵਹਿ ਸੋਇ। ਇਕ ਤੌ ਬਲ ਜੁਤਿ ਛੀਲ ਬਿਸਾਲਾ[7]। ਦੁਤਿਯ ਅਰੂਢਨਿ ਤੇਜ ਕ੍ਰਿਪਾਲਾ[8] ॥੨੮॥ ਨਹਿੰ ਪਸੰਦ ਮਹਿੰ ਕੋ ਹਯ ਆਵੈ। ਗੁਰੁ ਅਸਵਾਰੀ

[1]ਸੜ ਗਿਆ ਜਵਾਹਾਂ ਪਾਣੀ ਨੂੰ ਨਾ ਸਹਾਰ ਕੇ। [2]ਕੰਢਿਆਂ ਤੋਂ। [3]ਬਰਸਾਤ। [4]ਮੈਲਾ ਤੇ ਗਾੜ੍ਹਾ। [5]ਘੋੜੇ ਨੂੰ (ਲਰੀ ਸਨ)। [6]ਤੇਜ਼ ਦੌੜਨ ਵਾਲੇ ਬੜੇ ਬਲੀ ਤੇ ਚੰਚਲ। [7](ਸਤਿਗੁਰੂ ਜੀ ਦੀ) ਬਲਵਾਨ ਤੇ ਵਡੀ ਛੀਲ ਹੈ। [8]ਦੂਜੇ ਕ੍ਰਿਪਾਲ ਜੀ ਤੇਜ (ਪੌੜੇ ਤੇ ਹੀ) ਚੜ੍ਹਦੇ ਹਨ। (ਅ) ਦੂਜੇ ਕ੍ਰਿਪਾਲੂ ਦਾ ਚੜ੍ਹਨਾ (ਬੜਾ) ਤੇਜਵਾਲਾ ਹੈ। *ਪਾ:–ਪੀਤਿ।

†ਪਾ:–ਲੈ ਉਪਦੇਸ਼ ਹੋਤ ਨਿਸਤਾਰਾ। ‡ਪਾ: –ਥੋਰੇ।

ਜੋ ਨਿਬਹਾਵੈ। ਸਿਮਰਤਿ ਹੈਂ ਨਿਤ ਪ੍ਰਥਮ ਤੁਰੰਗ। ਗੁਨ ਗਨ ਸਰਬ ਹੁਤੇ ਜਿਸ ਅੰਗ ॥੨੯॥ 'ਲਵਪੁਰਿ ਤੇ ਬਹੁ ਕਰੇ ਉਪਾਯ।ਤਬਿ ਕੋ ਹਮ ਲਯਾਏ ਹਰਖਾਯ। ਚਿਰੰਕਾਲ ਦੀਨਸਿ ਅਸਵਾਰੀ। ਲਗੇ ਘਾਵ ਗਨ ਮ੍ਰਿਤੁ ਕੋ ਧਾਰੀ' ॥ ੩੦ ॥ ਸਭਿ ਮਹਿੰ ਕਹਿ ਕਹਿ ਬਾਕ ਸੁਨਾਵੈਂ। 'ਬਲੀ ਤੁਰੰਗ ਕਹੂੰ ਜੋ ਪਾਵੈਂ। ਮੁਖ ਮਾਂਗਜੋ ਧਨ ਦੇਵਨਿ ਕਰੈਂ। ਅਪਰ ਖੁਸ਼ੀ ਹਮ ਤਿਸ ਪਰ ਧਰੈਂ ॥ ੩੧ ॥ ਨਿਕਟਿ ਨ ਪੱਯਤਿ ਹੈ ਇਸ ਦੇਸ਼।ਕਹਾਂ ਬਤਾਵਹਿ ਕੋ ਅਸ ਬੇਸ[1]।ਅਪਰ ਸੁਭਟਿ ਸਿਖ ਰਹਨਿ ਜੁ ਐ ਹੈਂ[2]। ਤਿਨ ਕੋ ਸਤਿਗੁਰੁ ਰਾਖਤਿ ਜੈ ਹੈਂ ॥ ੩੨ ॥ ਇਮ ਹੀ ਕਿਤਿਕ ਕਾਲ ਜਬਿ ਬੀਤਾ। ਹਯ ਕੋ ਚਾਹਤਿ ਚੀਤ ਸੁ ਨੀਤਾ।ਪਸ਼ਚਮ ਦਿਸ਼ਿ ਸੰਗਤਿ ਸਮੁਦਾਈ।ਗੁਰੁ ਦਰਸ਼ਨ ਹਿਤ ਭੀ ਇਕ ਠਾਈ ॥ ੩੩ ॥ ਤਿਸ ਸੰਗਤਿ ਮਹਿੰ ਸਿੱਖ ਸਭਾਗਾ[3]।ਧਨੀ ਬਡੋ ਅਰੁ ਨਾਮ ਸਭਾਗਾ। ਗੁਰੁ ਕੀ ਕਾਰ ਸਕੇਲਨਿ ਕਰਿਕੈ। ਹਯ ਲੀਨੇ ਗੁਰੁ ਖੁਸ਼ੀ ਬਿਚਰਿਕੈ ॥੩੪॥ ਲਾਖ ਲਾਖ ਕੀ ਕੀਮਤ ਭਾਰੇ। ਪੰਚ ਤੁਰੰਗ ਲਿਯੇ ਬਲ ਭਾਰੇ। ਲੋਕ ਹਜ਼ਾਰਹੁੰ ਸੰਗਤਿ ਜਾਨਿ।ਮਿਲ ਤਿਨ ਮਹਿੰ ਤਬਿ ਕੀਨਿ ਪਯਾਨ ॥੩੫॥ ਬਹੁ ਬਿਧਿ ਤੇ ਕਰਿ ਕਰਿ ਚਤੁਰਾਈ। ਤੁਰਕਨਿ ਤੇ ਨਿਤ ਲੇਤਿ ਛਪਾਈ। ਸੇਵਾ ਕਰਤਿ ਅਨਿਕ ਪਰਕਾਰ।ਆਇ ਪਹੁਚੇ ਗੁਰ ਦਰਬਾਰ ॥ ੩੬ ॥ ਨਿਸਾ ਭਈ ਲਖਿ, ਦਰਸੇ ਨਾਂਹੀ। ਡੇਰਾ ਕਰਤਿ ਭਏ ਪੁਰਿ ਮਾਂਹੀ। ਭਈ ਪ੍ਰਭਾਤਿ ਲਗੇ ਦੀਵਾਨ। ਦਈ ਮੇਵੜੇ ਤਬਿ ਸੁਧਿ ਆਨਿ ॥੩੭॥ 'ਅਬਿ ਦਰਸ਼ਨ ਕੋ ਸਮੋ ਜਨੀਜੈ।ਸ਼੍ਰੀ ਸਤਿਗੁਰ ਤੇ ਖੁਸ਼ੀ ਸੁ ਲੀਜੈ'।ਲੈ ਲੈ ਸੰਗਤਿ ਸਭਿ ਉਪਹਾਰ।ਭੂਖਨ ਬਸਤ੍ਰ ਅਨੇਕ ਪ੍ਰਕਾਰ॥੩੮॥ ਸ਼ਸਤ੍ਰ ਤੁਰੰਗ ਦਰਬ ਸਮੁਦਾਈ। ਧਰਿ ਧਰਿ ਭਾਉ ਰਿਦੈ ਅਧਿਕਾਈ। ਜਾਇ ਗੁਰੂ ਕੋ ਦਰਸ਼ਨ ਕੀਨਿ। ਬੈਠੇ ਤਖ਼ਤ ਸ਼ੁਭਤਿ ਬਲ ਪੀਨ ॥੩੯॥ ਬਾਰਿ ਬਾਰਿ ਸਿਰ ਚਾਮਰ ਢੁਰੈ।ਢਿਗ ਅਰਦਾਸ ਮੇਵਰੋ ਕਰੈ।ਆਗੈ ਸਕਲ ਉਪਾਇਨ ਧਰਿ ਧਰਿ। ਬਾਰਿ ਬਾਰਿ ਪਦ ਬੰਦਨ ਕਰਿ ਕਰਿ ॥ ੪੦ ॥ ਸੰਗਤਿ ਮਹਾਂ ਮੋਦ ਮਨ ਪਾਯੋ । ਜਗ ਗੁਰ ਪਾਵਨਿ ਕੋ ਦਰਸਾਯੋ। ਸ਼੍ਰੀ ਹਰਿਗੋਵਿੰਦ ਸ਼ਸਤ੍ਰ ਨਿਹਾਰੇ। ਪੁਨ ਘੋਰੇ ਆਏ ਬਲਿ ਭਾਰੇ॥੪੧॥ਰੂਪ ਰੰਗ ਤਿਨ ਕੋ ਸਭਿ ਹੇਰੇ।ਸੁੰਦਰ ਆਕ੍ਰਿਤ[4] ਬਲੀ ਬਡੇਰੇ।ਖੁਸ਼ੀ ਅਧਿਕ ਹੀ ਸਿਖ ਪਰ ਕੀਨਿ। ਜਨਮ ਮਰਨ ਬੀਧਨ ਕਟਿ ਦੀਨ ॥ ੪੨ ॥ ਅਪਰ ਸਿੱਖ

[1]ਕਿਧਰੋਂ (ਕੋਈ) ਪਤਾ ਹੀ ਦੇਵੇ ਐਸੇ ਸਰੂਪ ਵਾਲੇ (ਘੋੜੇ) ਦਾ। [2]ਆਂਵਦੇ ਹਨ । [3]ਭਾਗਾਂ ਵਾਲਾ। [4]ਸੁੰਦਰ ਸਰੀਰ ਵਾਲੇ। [ਸਿਸ:, ਆਕ੍ਰਿਤਿ]।

ਸੰਗਤ ਗਨ ਸਾਰੇ। ਜਸ ਇੱਛਾ ਧਰਿ ਗੁਰੂ ਨਿਹਾਰੇ। ਸਭਿ ਕੀ ਭਖਿ ਪੂਰਨ ਕਰਿ ਦਈ। ਅਧਿਕ ਪ੍ਰੀਤਿ ਆਗੇ ਉਪਜਈ ॥ ੪੩ ॥ ਸੁੰਦਰ ਬਦਨ ਜ਼ੇਦ ਮਾਨਿੰਦ। ਮੁਦਤਿ ਦੇਖਿ ਸ਼੍ਰੀ ਹਰਿ ਗੋਵਿੰਦ। ਹਰਖੇ ਮਨ ਬਾਂਛਤਿ ਕੋ ਪਾਇ। ਨਰ ਤਨ ਅਪਨੇ ਕੋ ਸਫਲਾਇ ॥ ੪੪ ॥ ਕੋਤਿਕ ਦਿਨ ਦਰਸ਼ਨ ਕੋ ਕਰਿਕੈ। ਸੰਗਤਿ ਗਮਨੀ ਮੁਦ ਉਰ ਧਰਿਕੈ। ਅਨਿਕ ਪ੍ਰਕਾਰ ਗੁਰੂ ਜਸ ਕਹਿਤੇ। ਦਿਨ ਮਹਿੰ ਚਲਤਿ,ਨਿਸਾ ਮਹਿੰ ਰਹਿਤੇ॥੪੫॥'ਤੁਰਕ ਬਿਨਾਸ਼ਕ ਗੁਰੂਅਵਤਾਰੀ।ਚਹੁੰ ਦਿਸ਼ਿ ਕੀ ਸੰਗਤਿ ਸੁਖਕਾਰੀ''।ਇੱਤ੍ਯਾਦਿਕ ਕੀਰਤਿ ਕੋ ਭਾਖਤਿ। ਸੁਨਹਿ ਅਪਰ ਸੋ ਦਰਸ਼ਨ ਕਾਂਖਤਿ ॥੪੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਲਟਮਿ ਰਾਸੇ 'ਤੁਰੰਗ ਸੰਗਤ ਲਯਾਵਨ' ਪ੍ਰਸੰਗ ਬਰਨਨੰ ਨਾਮ ਪੰਚ ਚੱਤਵਾਰਿੰਸਤੀ ਅੰਸੂ ॥ ੪੫ ॥

੪੬. [ਘੋੜਿਆਂ ਦੀ ਬਖ਼ਸ਼ਿਸ਼। ਸ਼ੁਧ ਜਪੁਜੀ ਪਾਠ]।

ਦੋਹਰਾ ॥ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਪ੍ਰਭੁ ਜੋਧਾ ਬਲਵਾਨ। ਸ਼ੌਕ ਬਿਲੰਦ ਤੁਰੰਗ ਕੋ ਚਢਹਿੰ ਪ੍ਰੀਤਿ ਕੋ ਠਾਨਿ ॥ ੧ ॥ ਚੌਪਈ ॥ ਪੰਚ ਪਵੰਗਮ ਲਗੇ ਭਬੇਲੇ। ਸੇਵਕ ਲਾਗੇ ਕਰਨਿ ਸੁਹੇਲੇ[2]। ਪੁਨ ਸਭਿ ਗੁਰੂ ਇਕ ਇਕਿ ਫਿਰਵਾਯੋ।ਢਾਂਯਨਿ ਚੇਚਲ ਬੇਗ ਧਵਾਯੋ॥੨॥ਤਿਨ ਪੰਚਹੁੰ ਮੈਂ ਏਕ ਭਲੇਰੋ। ਚੇਚਲ ਬਲ ਮੈਂ ਬੇਗ ਬਡੇਰੋ। ਸ਼੍ਰੀ ਹਰਿ ਗੋਵਿੰਦ ਆਪ ਚਰ੍ਹਨਿ ਕੋ। ਰਖਵਾਯਹੁ ਕਹਿ,ਸੁਸ਼ਟ ਬਰਨ ਕੋ[3]*॥੩॥ ਜ਼ੀਨ ਜਰਾਊ ਜਰੇ ਜਵਾਹਰਿ। ਜਥਰ ਜ਼ੇਬ ਜਗਮਗ ਜਿਸ ਜ਼ਾਹਰ।ਸੁੰਦਰ ਕੋਰਦਾਰ ਬਰ ਹੀਰੇ।ਜੋਗ ਥਾਨ ਕੇ ਜਾਨਤਿ ਚੀਰੇ[4] ॥੪॥ ਅਪਰ ਅਜਾਇਬ ਜੁਕਤਿ ਬਨਜੋ ਹੈ। ਸੁ ਵਰਨ ਸ਼ੋਭਤਿ ਸੁਰਨ ਸਨਜੋ ਹੈ[5]। ਐਸੋ ਤੁਰੰਗ ਸੁਗਮ ਨਹਿੰ ਆਵੈ†। ਜੋ ਸਤਿਗੁਰ ਕੇ ਮਨ ਮਹਿੰ ਭਾਵੈ† ॥੫॥ ਕਰਜੋ ਹੁਕਮ 'ਆਨਹੁ ਕਰਿ ਤਯਾਰ'। ਦਾਸਨ ਤਤਛਿਨ ਮਾਂਹਿ ਸ਼ਿੰਗਾਰ। ਰੇਸ਼ਮ ਡੋਰ ਗਹੇ ਕਰ ਆਨਜੋ। ਧੰਨਭਾਗ ਜੁਤਿ ਸਭਿ ਨੇ ਜਾਨਜੋ ॥ ੬ ॥ ਤਨ ਕੋ ਬਰਨ ਦਿਪਤਿ ਇਸ ਭਾਂਤੀ। ਮਨਹੁੰ ਤਾਫਤਾ ਸੁੰਦਰ ਕਾਂਤੀ[6]। ਜੁਗਮ ਸ਼ੋਨ ਲਘੁ ਸੁੰਦਰ ਖਰੇ[7]। ਆਯੁਤ ਛਾਤੀ

[1]ਸੰਗਤ ਨੂੰ ਸੁਖ ਦਾਤੇ ਹਨ। [2]ਸੁਖੀ ਕਰਨ ਲਗੇ, ਭਾਵ ਸੇਵਾ ਕਰਨ ਲਗੇ ਘੋੜਿਆਂ ਦੀ। [3]ਸ਼ੋਖ਼ ਰੰਗ ਦਾ। [4]ਭਾਵ ਸੁਹਣੇ ਸ਼ੋਖ਼ ਹੀਰੇ ਜਿਸ ਜਿਸ ਥਾਂ ਤੇ ਜੜੇ ਹੋਏ ਹਨ ਉਸੇ ਉਸੇ ਥਾਂ ਦੇ ਮੁਤਾਬਕ ਜਾਣਕੇ ਚੀਰੇ ਗਏ ਸਨ। [5]ਸੋਨੇ ਸਮੇਤ ਸ਼ੋਖ਼ ਰੰਗ ਦਾ ਸ਼ੋਭਦਾ ਹੈ। [6]ਸੁਹਣੀ ਦਮਕ ਦਾ ਤਾਫਤਾ ਹੈ [ਫਾ:, ਤਾਫਤਾ=ਇਕ ਪ੍ਰਕਾਰ ਦਾ ਰੇਸ਼ਮੀ ਕਪੜਾ, ਯਾ ਵਧੀਆ ਪਸ਼ਮੀਨੇ ਦਾ ਕਪੜਾ ਜੋ ਨਰਮੀ ਨਾਲ ਲਸ਼ ਲਸ਼ ਕਰਦਾ ਹੈ ਤੇ ਚਮਕਦਾ ਹੈ]। [7]ਖੜੇ। *ਪਾ:-ਕਹਿ ਸੁਭਟ ਬਚਨ ਕੋ। †ਇਹ ਦੋਵੇਂ ਤੁਕਾਂ ਕਈ ਲਿਖਤੀ ਤੇ ਇਕ ਛਾਪੇ ਦੇ ਨੁਸਖੇ ਵਿਚ ਨਹੀਂ ਹਨ, ਤੇ ਚੌਪਈ ਦੇ ਦੋ ਹੀ ਚਰਣ ਹਨ।

ਲੋਚਨ ਖਰੇ[1] ॥੭॥ ਅਲਪ ਗਾਮਚੀ[2], ਸੁੰਮ ਬਡੇਰੇ। ਬੰਕੀ[3] ਗ੍ਰੀਵ ਚਲਹਿ ਜਿਸ ਬੇਰੇ।ਸਿਮਰਿ ਗੁਰੂ ਸ਼੍ਰੀਨਾਨਕਆਂਦਾਚਢੇ ਸ਼ਸਤ੍ਰ ਧਾਰੀ ਅਹਿਲਾਦ ॥ ੮ ॥ਸੁੰਦਰ ਚਾਲ ਪਾਇ ਕਰਿ ਫੇਰਾ। ਰੋਕਤਿ ਚਾਹਤਿ ਬੇਗ ਬਡੇਰਾ। ਬਹੁਰੋ ਲਾਰਾ[4] ਛੋਰਨਿ ਕੀਨਿ। ਕਰਤਿ ਓਜ ਗੁਰੁ ਧੀਰਜ ਦੀਨਿ ॥ ੯ ॥ ਛੋਟੀ ਛਾਲ ਉਛਾਲਨਿ ਕਰੇ। ਗਿਨ ਗਿਨ ਚਰਨ ਮਨਹੁੰ ਧਰਿ ਧਰੇ। ਬਹੁਰ ਧਵਾਇ ਬੇਗ ਕੋ ਹੇਰਾ। ਭਾਖਤਿ ਕਵਿ ਤਿਹ ਸੁਜਸ ਬਡੇਰਾ ॥੧੦॥ ਜਨੁ ਬਾਜੀ ਮੇਲੀ ਬਡ ਬਾਜੀ। ਨਟ ਬਾਜੀ ਜਿਸ ਦੇਖਤਿ ਲਾਜੀ[5]। ਪੌਨ ਗੌਨ ਕੋ ਕੀਨਿ ਪਿਛੇਰੇ[6]।ਬਪੁਰੇ ਮ੍ਰਿੰਗ ਕਹਾਂ ਸਮ ਦੌਰੈਂ॥੧੧॥ਮਨ ਕੇ ਸਾਥ ਸਖਾਪਨ ਧਾਰੈ*।ਜਨੁ ਚਪਲਾ ਕੋ ਚਪਲ ਸਿਖਾਰੈ[7]। ਨਯਨ ਨਾਗਰੀ ਤੇ ਹੁਇ ਆਗਰ[8]। ਕਿਧੌਂ ਜੂਪ ਕੋ ਦਾਵ ਉਜਾਗਰ ॥੧੨ ॥ ਛਾਤੀ ਛੁਵੈਂ ਛਾਲ ਪਗ ਦੌਨ[9]। ਛਿਤ ਲਗਿ ਪਾਛਲਿ ਪਾਇ ਸੁ ਔਨ[10]। ਥਰਕਤਿ ਮਨਹੁੰ ਥਾਰ ਮਹਿੰ ਮੋਤੀ[11]।ਜਨੁ ਜਲ ਮਛਲੀ ਇਤਉਤ ਹੋਤੀ ॥੧੩॥ ਸਭਿਬਿਧਿ ਪਿਖਿ ਸ਼੍ਰੀ ਹਰਿ ਗੋਵਿੰਦ। ਚਢਿ ਕਰਿ ਭਏ ਅਨੰਦ ਬਿਲੰਦ। ਕਰਿ ਪਸੰਦ ਇਕ ਰਾਖਨੇ ਆਪ। ਜਿਹ ਅਰੂਢਿ ਪਾਪੀ ਨਰ ਖਾਪਿ ॥ ੧੪ ॥ ਅਪਰ ਪਿਖਨੇ ਸੁੰਦਰ ਬਲ ਪੀਨ।ਬਿਧੀ ਚੰਦ ਕੋ ਬਾਜੀ ਦੀਨਿ।ਹੁਇ ਅਰੂਢ ਤਿਨ ਫੇਰਿ ਦਿਖਾਯੋ। ਮਨਹੁੰ ਪੌਨ ਕੋ ਪੂਤ ਸੁਹਾਯੋ ॥ ੧੫ ॥ ਲੈ ਕਰਿ ਭਯੋ ਅਨੰਦਤਿ ਭਾਈ। ਸ਼੍ਰੀ ਗੁਰੁ ਪਾਇਨ ਸੀਸ ਝੁਕਾਈ। ਪੁਨ ਤ੍ਰਿਤੀਆ ਘੋਰਾ ਮੰਗਵਾਇ। ਊਪਰ ਸੁੰਦਰ ਜ਼ੀਨ ਸੁਹਾਇ ॥ ੧੬ ॥ ਸ਼੍ਰੀ ਗੁਰੁਦਿੱਤੇ ਹੋਤੁ ਪੁਚਾਯੋ। ਲੈ ਕਰਿ ਸੇਵਕ ਤਤਛਿਨ ਆਯੋ। ਗੋਇੰਦਵਾਲ ਪਹੁਚਨੇ ਜਾਇ। ਦੈ ਕਰਿ ਗੁਰੁ ਸੁਧਿ ਸਕਲ ਸੁਨਾਇ ॥ ੧੭ ॥ ਚੌਥੋ ਤੁਰੰਗ ਹਜ਼ੂਰ ਹਕਾਰਾ। ਜ਼ੀਨ ਬਿਭੂਖਨ ਜੁਕਤਿ ਸ਼ਿੰਗਾਰਾ। ਪੈਂਦੇਖਾਨ ਸਮੀਪ ਪਠਾਯੋ।ਸੋ ਲੈ ਕਰਿ ਉਰ ਮਹਿੰ ਹਰਖਾਯੋ ॥ ੧੮ ॥ ਏਕ ਤੁਰੰਗ ਸ਼ੇਖ ਰਹਿ ਗਯੋ। ਖਾਸ ਤਬੇਲੇ ਮਹਿੰ ਰਖਿ ਲਯੋ। ਇਕ ਦਿਨ ਬੈਠਿ ਦਿਵਾਨ ਮਝਾਰਾ। ਸੁਭਟ ਸਿੱਖ ਤਹਿੰ

[1]ਸੁੰਦਰ। [2]ਸੁੰਮ ਦੇ ਉੱਪਰ ਤੇ ਗਿੱਟੇ ਦੇ ਹੇਠ, ਦੋਹਾਂ ਦੇ ਵਿਚਕਾਰਲਾ ਥਾਂ। [3]ਬਾਂਕੀ। [4]ਦੁਲੱਕੀ ਚਾਲ ਜੋ ਬਹੁਤ ਹੀ ਖੁੱਲ੍ਹੀ ਪਵੇ। [5]ਘੋੜੇ ਨੇ ਮਾਨੋਂ ਬਾਜ਼ੀ ਪਾਈ ਹੈ ਜਿਸਨੂੰ ਵੇਖਕੇ ਨਟ ਦੀ ਬਾਜ਼ੀ ਲੱਜਿਤ ਹੁੰਦੀ ਹੈ। [6]ਪਿੱਛੇ। [7]ਮਾਨੋ ਬਿਜਲੀ ਨੂੰ ਵੀ ਚੰਚਲਤਾਈ ਸਿਖਾਲਦਾ ਹੈ। [8]ਨੈਨ ਵਿਸਤ੍ਰੀ (ਦੇ ਨੇਤ੍ਰੇ) ਤੋਂ ਵੀ ਵਧਕੇ ਹਨ [ਸੰਸ:, ਆਕਰ=ਸ੍ਰੋਸ਼ਟ, ਵਧਕੇ, ਉੱਤਮ]। [9]ਛਾਲ ਸਮੇਂ ਦੋਵੇਂ (ਅਗਲੇ) ਪੈਰ ਛਾਤੀ ਨੂੰ ਛੁਹੰਦੇ ਹਨ। [10]ਪਿਛਲੇ ਪੈਰ (ਸਿਰਫ ਛੁਹਣ ਮਾਤ੍ਰ ਹੀ ਧਰਤੀ ਨੂੰ ਲਗਦੇ ਆਉਂਦੇ ਹਨ। [11]ਜਿਵੇਂ ਥਾਲ ਵਿਚ ਮੋਤੀ। *ਕਵਿਤਾ ਦਾ ਕਮਾਲ ਹੈ।

ਸ਼ੁਭਤਿ ਹਜ਼ਾਰਾ ॥ ੧੯ ॥ ਸਭਿਨਿ ਸੁਨਾਇ ਮੁਕੰਦ ਬਖਾਨੀ। 'ਕੋ ਸਿਖ ਸੁੱਧ ਪਠਹਿ ਗੁਰੁ ਬਾਨੀ। ਜਥਾ ਜੋਗ ਮਾਤ੍ਰਾ ਅਰੁ ਬਰਣ[1]।ਪਠਹਿ ਸੰਭਾਰਿ ਸੁਨਾਵਹਿ ਕਰਣ[2]' ॥ ੨੦ ॥ ਸੁਨਿ ਗਨ ਸਿੱਖ ਹਾਥ ਕੋ ਜੋਰਿ।ਕਹੈਂ 'ਗੁਰੂ ਹਮ ਝੁਮਰੇ ਜੋਰ। ਨਿਤ ਹੀ ਪਾਠ ਕਰਹਿਂ ਗੁਰ ਬਾਨੀ। ਕੰਠ ਹਮਾਰੇ ਅਹੈ ਮਹਾਨੀ ॥ ੨੧ ॥ ਛੋਮ ਹੋਤੁ, ਹਮ ਨੇਮ ਸਮੇਤਾ। ਰਟਹਿਂ ਪ੍ਰੇਮ ਤੇ, ਕਟਹਿਂ ਕੁਹੇਤਾ[3]'। ਸੁਨਿ ਪੁਨ ਗੁਰੂ ਭਨਜੋ 'ਹੈ ਨੀਕੀ।ਗੁਰੁਬਾਨੀ ਸੰਗਿ ਪ੍ਰੀਤੀ ਹੀ ਕੀ॥੨੨॥ਤਊ ਸਿੱਖ ਜੋ ਹੁਇ ਬੁਧਿਵੰਤਾ। ਕਰਤਿ ਪ੍ਰੇਮ ਲਖਿ ਸ਼ੁੱਧ ਪਠੰਤਾ। ਸੋ ਅਬਿ ਸਨਮੁਖ ਥਿਰਹਿ ਹਮਾਰੇ। ਜਪੁਜੀ ਪਾਠ ਕਰਹਿ ਨਿਰਧਾਰੈ ॥ ੨੩ ॥ ਸ਼ੁੱਧ ਸੁਨਾਇ ਰਿਝਾਵਹਿ ਮੋਹੀ। ਮਨ ਬਾਂਛਤਿ ਫਲ ਪ੍ਰਾਪਤਿ ਹੋਹੀ। ਨਹਿਂ ਅਦੇਯ ਵਸਤੁ ਪੁਨ ਕੌਨ। ਜਿਮ ਜਾਚਹਿ ਹਮ ਦੈ ਹੈਂ ਤੌਨ' ॥੨੪॥ ਇਸ ਬਿਧਿ ਪੁਨ ਜਬਿ ਸਤਿਗੁਰੁ ਕਹਜੋ। ਸਭਿਨਿ ਬਿਚਾਰਿ ਗੁਰੂ ਰੁਖ ਲਹਜੋ। ਇਕ ਸਿਖ ਗੁਰੁਮੁਖ ਨਾਮ–ਗੁਪਾਲਾ–। ਹਾਥ ਜੋਰਿ ਕਹਿ'ਸੁਨਹੁ ਕ੍ਰਿਪਾਲਾ ! ॥੨੫॥ ਜੋ ਸੇਵਕ ਪ੍ਰਤਿ ਆਇਸੁ ਕਰੀਯਹਿ। ਅਪਨਿ ਕ੍ਰਿਪਾ ਬਲ ਮੋ ਪਰ ਧਰੀਯਹਿ। ਕਰੌਂ ਸੁਨਾਵਨਿ ਮੈਂ ਥਿਰ ਹੋਇ। ਸ਼ੁੱਧ ਪਾਠ ਜਿਮ ਜਪੁ ਕੋ ਜੋਇ' ॥ ੨੬ ॥ ਸੁਨਤਿ ਗਰੀਬ ਨਿਵਾਜ ਬਖਾਨਾ। 'ਆਛੀ ਬਾਤਿ, ਥਿਰਹੁ ਇਸ ਥਾਨਾ'। ਨਿਜ ਸਨਮੁਖ ਆਸਨ ਡਸਿਵਾਵਾ। ਕਰਿ ਆਇਸੁ ਤਿਸ ਪਰਬੈਠਾਵਾ॥੨੭॥'ਕਰਹੁ ਸੁਨਾਵਨਿ ਸ਼ੁਧਜਪੁਮੋਹੀ।ਜਾਚਹਿਂ ਕਹੈਂ ਜੁ, ਦੇਵੋਂ ਤੋਹੀ'। ਬੈਠਜੋ ਸਨਮੁਖ ਲਗਜੋ ਉਚਾਰਨਿ। ਸਿਮਰਜੋ ਸ਼੍ਰੀ ਨਾਨਕ ਸੁਖ ਕਾਰਨਿ ॥ ੨੮ ॥ ਪੂਰਬ ਕਹਿ 'ਇਕਿ ਓਅੰਕਾਰਾ'। 'ਸਤਿਨਾਮ' ਕੋ ਬਹੁਰ ਉਚਾਰਾ। ਸ਼੍ਰੀ ਹਰਿਗੋਵਿੰਦ ਸੁਨਿ ਕਰ ਜੋਰਿ।ਨਮਸ-ਕਾਰ ਕੀਨੀ ਸਿਖ ਓਰਿ ॥ ੨੯ ॥ ਪਠਜੋ ਮੰਗਲਾਚਰਨ ਬਹੋਰੀ। ਬਰਨਨਿ ਕੀਨਸਿ ਜੋ ਖਟ ਪੌਰੀ। 'ਜੇ ਜੁਗ ਚਾਰੇ' ਜੁਤਿ ਅਨੁਰਾਗ। ਪਠੀ[4], ਕਹਜੋ ਜਿਸ ਮਹਿਂ ਬੈਰਾਗ ॥ ੩੦ ॥ ਬਹੁਰ ਚਤੁਰ ਪਠਿ[5] 'ਸ਼ਰਵਣ' ਮਹਾਤਮ। ਕਰਿਬੇ ਸ਼ਰਵਣ ਬ੍ਰਹਮ ਅਨੰਦਾਤਮ।ਬਹੁਰ'ਮਨਨ'ਕੀ ਪਵਰੀ ਚਾਰ। ਕਰੀ ਸੁਨਾਵਨਿ ਸ਼ੁੱਧ ਉਚਾਰਿ ॥੩੧॥ਪੁਨਹ ਪਠਤਿ ਭਾ 'ਪੰਚ ਪ੍ਰਵਾਨ'।ਨਿੱਧਸ-

---

[1]ਲਗਾਂ ਤੇ ਅੱਖਰ । [2]ਮਨ ਨੂੰ ਸੰਭਾਲ ਕੇ ਪੜ੍ਹ ਸੁਨਾਵੇ [ਗੰਸ:, ਕਰਣ=ਦੇਹ, ਇੰਦ੍ਰੇ, ਮਨ ਆਦਿ] (ਅ) ਕੰਨਾਂ ਨੂੰ । [3]ਭਾਵ ਛੋਮ ਦੇ ਕੁਹੇਤਾ=ਮੁਕਤੀ ਦੇ (ਕੁਹਿਤੂ ਭਾਵ) ਪ੍ਰਤਿਬੰਧਕ ਸਮਾਨਾਂ ਨੂੰ। [4]ਪ੍ਰੇਮ ਨਾਲ ਪੜ੍ਹੀ। [5]ਚਾਰ (ਪੌੜੀਆਂ) ਪੜ੍ਹੀਆਂ ।

ਸਨ ਜਹਿੰ ਕੀਨਿ ਬਖਾਨ। 'ਤੂ ਸਦਾ ਸਲਾਮਤਿ ਨਿਰੈਕਾਰ'। ਸਖਨਾਤ-
ਕਾਰ ਪਰ ਤੁਕ ਇਹ ਚਾਰ ॥ ੩੨ ॥ ਪਠੀ ਅਸੰਖਨ ਪਵਰੀ ਫੇਰ।ਸ਼ਕਤਿ
ਸ਼ਾਂਤਕੀ ਪ੍ਰਥਮ ਸੁ ਹੋਰਿ। ਬਹੁਰ ਤਾਮਸੀ ਸ਼ਕਤਿ ਬਖਾਨੀ। ਜਿਨ ਕੋ
ਅੰਤ ਨ ਕਿਨਹੂੰ ਜਾਨੀ ॥੩੩॥ ਚਾਰ ਪ੍ਰਕਾਰਨਿ ਬ੍ਰਹਮ ਜੁ ਗਾਨ। ਸਕਲ
ਸੁਨਾਵਨ ਕੀਨਿ ਬਖਾਨ। ਪੁਨ ਥਿਅੰਤਤਾ ਕਹੀ ਬ੍ਰਹਮ ਕੀ। ਜੀਵ ਈਸ਼
ਇਕਤਾ ਕਰਿ ਸਮ ਕੀ[1] ॥ ੩੪ ॥ ਸਨੈ ਸਨੈ ਸਭਿ ਕੀਨਿ ਸੰਭਾਰ। ਮਾਤ੍ਰਾ
ਬਰਣ ਭਲੇ ਨਿਰਧਾਰਿ। ਸੁਨਿ ਸਤਿਗੁਰੁ ਤਬਿ ਰਿਦੇ ਬਿਚਾਰੀ।–ਜਪੁ ਕੇ
ਸਮ ਕਸ਼ਾ ਵਸਤੁ ਉਦਾਰੀ ॥ ੩੫ ॥ਜੋ ਇਸ ਕੋ ਅਬਿ ਦੈਬੋ ਕਰੋਂ।ਕੋਇ ਨ
ਸਮਤਾ ਕਸੋਂ ਹੂੰ ਧਰੈ।ਜੋ ਸਗਰੇ ਜਗ ਕੀ ਗੁਰਿਆਈ।ਇਹ ਦੈਹੌਂ–,ਨਿ ਸ਼ਚੈ
ਠਹਿਰਾਈ ॥੩੬॥ 'ਨਾਨਕ ਨਦਰੀ ਨਦਰਿ ਨਿਹਾਲ'। ਇਹ ਤੁਕ ਪਠੀ
ਪ੍ਰੀਤਿ ਕੇ ਨਾਲ। ਤਬਿ ਸਤਿਗੁਰ ਮਨ ਮੋਦ ਉਪਾਯੋ। ਜਾਨੂੰ[2] ਉਠਿਬੋ ਹੋਤ
ਉਠਾਯੋ॥੩੭॥ਤਿਲਕਿ ਦੇਨਿ ਕੋ ਚਾਹਸੋਰਿਦੈ।ਸਿਖਨੇਕਰਸੋਮਨੋਰਥਤਬੈ[3]।
–ਰਹਸੋ ਪੰਚਮੋਂ ਹਯ ਬਡ ਮੋਲ।ਸੋ ਮੈਂ ਲੇਉਂ ਗੁਰੂ ਤੇ ਬੋਲ॥੩੮॥ਜ਼ੀਨਸਮੇਤ
ਪਾਇ ਨ੍ਰਿਪ ਸੋਉ।ਚਢੋਂ ਤਿਸੀ ਪਰ ਮਨ ਮੁਦ ਹੋਉ।ਅਸ ਅਸ੍ਵ ਪਰ ਹੋਵਨਿ
ਅਸੁਵਾਰ[4]।ਪਾਇਪ੍ਰਿਥੀ ਪਰ ਸੁਰਗ ਬਹਾਰ[5]॥੩੯॥ਜਿਸਕੋ ਦੇਖਿ ਸਿਹਾਵਤਿ
ਨੈਨ[6]। ਸੋ ਮੋਕਹੁ ਗੁਰੁ ਕਰਿ ਹੈਂ ਦੈਨਿ।'ਮੁਖ ਮਾਂਗਸੋ ਦੈ ਹੈਂ' ਕਹਿ ਲੀਨਿ
–। ਏਵ ਮਨੋਰਥ ਕੋ ਮਨ ਕੀਨਿ॥੪੦॥ਜਬਹਿ ਪਿਖਸੋ ਗੁਰੁ ਚਰਨ ਉਠਾਯੋ।
ਪ੍ਰਭੁ ਮਾਯਾ ਨੈ ਤਬਿ ਬਿਚਲਾਯੋ।ਸਮਝਸੋ ਰਿਦੇ–ਗੁਰੂ ਅਬਿ ਚਲੈਂ।ਸੁਨਹਿੰ
ਸਲੋਕ ਨ ਸਭਿ ਛਲ ਛਲੇ[7]–॥੪੧॥ ਬਿਫਲ ਮਨੋਰਥ ਹੋਵਤਿ ਦੀਖਾ।–
ਰਹਸੋ ਛੁਛ ਮੈਂ ਪ੍ਰਥਮ ਸਰੀਖਾ–। ਲਖਿ ਉਰ ਕੀ ਗੁਰੁ ਅੰਤਰਜਾਮੀ ।
'ਬੋਲੇ ਕਹਾਂ ਕੀਨ ਤੈਂ ਕਾਮੀ?॥੪੨॥ਬਿਨਾ ਮਨੋਰਥ[8] ਜਪੁਜੀ ਸਾਰੋ।ਪੂਰਬ
ਸਮ ਜੋ ਸਕਲ ਉਚਾਰੋ। ਸ਼੍ਰੀ ਨਾਨਕ ਗਾਦੀ ਬਡਿਆਈ।ਸਗਰੇ ਜਗ ਕੀ
ਥਰ ਗੁਰਿਆਈ ॥ ੪੩ ॥ ਸੋ ਹਮ ਦੇਨਿ ਉਠਤਿ ਇਸ ਸਮੇਂ।ਜਿਸ ਕੇ ਅੱਗੂ
ਤ੍ਰਿਲੋਕੀ ਨਮੇ। ਕਹਾਂ ਕਰਹਿੰ, ਬਸ ਤੋਹਿ ਨ ਕੋਈ। ਜਹਾਂ ਉਚਿਤ ਹੁਇ

[1] ਜੀਵ ਈਸ਼ੁਰ ਦੀ ਸਮਤਾ ਕਰ ਏਕਤਾ ਕਹੀ। [2] ਗੋਡਾ। [3] ਭਾਵ ਇਕ ਮਨ ਪਾਠ ਕਰਦੇ ਨੂੰ ਫੁਰਨਾ ਫੁਰ ਪਿਆ। [4] ਐਸੇ ਘੋੜੇ ਪਰ ਅਸਵਾਰ ਹੋਣਾ। [5] ਧਰਤੀ ਉੱਤੇ ਸੁਰਗਾਂ (ਦਾਂ) ਅਨੰਦ ਪਾਉਣਾ ਹੈ। [6] ਨੈਨ ਲਲਚਦੇ ਹਨ, ਠਰਦੇ ਹਨ, ਪ੍ਰਸੰਨ ਹੁੰਦੇ ਹਨ। [7] ਸਲੋਕ (ਉਨ੍ਹਾਂ ਨੇ) ਸੁਣਨਾ ਨਹੀਂ ਤੇ (ਮੇਰੀ) ਸਾਰੀ (ਘਾਲ ਦਾ) ਫਲ ਫਲਨਾ ਨਹੀਂ, ਭਾਵ ਮੈਨੂੰ ਚੁਣ ਘੋੜਾ ਮਿਲਨਾ ਨਹੀਂ। [8] ਮਨੋਰਥ ਰਹਿਤ ਰਹਿਕੇ। (ਅ) ਅਫੁਰ ਰਹਿਕੇ।

ਪਹੁੰਚੈ ਸੋਈ॥੪੪॥ ਅਬਿ ਭੀ ਧੰਨ ਜਨਮ ਭੁਵ ਭਯੋ। ਜਨਮ ਮਰਨ ਦੁਖ ਸਭਿ ਮਿਟਿ ਗਯੋ।ਕਰਸੋ ਮਨੋਰਥ ਜੋ ਅਬਿ ਜੈਸੇ।ਸੋਲੀਜਹੁ ਨਹਿੰ ਬਿਲਮਹੁ ਜੈਸੇ' ॥ ੪੫॥ ਕਹਿ ਕਰਿ ਸੋ ਘੋਰਾ ਮੰਗਵਾਯੋ। ਸੁੰਦਰ ਜਿਸ ਪਰ ਜ਼ੀਨ ਸੁਹਾਯੋ। ਸਵਾ ਲਾਖ ਕੀ ਕੀਮਤ ਜਾਂਹੀ। ਹੁਇ ਪ੍ਰਸੰਨ ਬਖ਼ਸ਼ਤਿ ਭੇ ਤਾਂਹੀ ॥੪੬॥ ਬਸਤ੍ਰ ਬਿਭੂਖਨ ਧਨ ਕੁਛ ਔਰ।ਦੇਤਿ ਭਏ ਸੋਢੀ ਸਿਰ-ਮੌਰ। ਲਏ ਗੁਪਾਲੇ ਅਨੰਦ ਉਪਾਯੋ। ਸ਼੍ਰੀ ਗੁਰੁ ਤੇ ਸੁਨਿ ਕਰਿ ਪਛੁਤਾਯੋ॥ ੪੭ ॥ ਮਾਤ੍ਰਾ ਬਰਣ ਸੰਭਾਰਹਿੰ ਸਾਰੇ। ਸ਼੍ਰੀ ਗੁਰੁ ਬਾਨੀ ਸਿੱਖ ਉਚਾਰੇਂ। ਮਹਾਂ ਮਹਾਤਮ ਕਰਿ ਦਿਖਰਾਯੋ। 'ਨਹਿੰ ਤ੍ਰਿਲੋਕ ਮੈਂ ਸਮ ਕੁਛ ਪਾਯੋ'[1] ॥ ੪੮ ॥ ਇਮ ਸਤਿਗੁਰੁ ਬਹੁ ਕਰੈ ਬਿਲਾਸਾ। ਘਨੇ ਸੁਭਟ ਰਾਖਹਿੰ ਨਿਜ ਪਾਸਾ। ਤੁਰੰਗ ਬਿਕਨਿ ਆਵੈਂ ਸੋ ਲੇਤਿ। ਸੈਨਾਂ ਮਹਿੰ ਬਰਤਾਇ ਸੁ ਦੇਤਿ ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮ ਰਾਸੇ 'ਤੁਰੰਗਨ' ਪ੍ਰਸੰਗ ਬਰਨਨੰ ਨਾਮ ਖਸ਼ਟ ਚੱਤਵਾਰਿੰਸਤੀ ਅੰਸੂ ॥੪੭॥

੪੭. [ਨਵੇਂ ਨਗਰ ਦਾ ਨਾਮ 'ਸ਼੍ਰੀ ਹਰਿ ਗੁਰਿੰਦ ਪੁਰ' ਧਰਿਆ]।

ਦੋਹਰਾ ॥ ਹਯ ਅਕੋਰ ਗਨ ਦੇਯ ਕਰਿ ਸੰਗਤਿ ਗਈ ਬਿਸਾਲ। ਜਾਇ ਸ਼ਨਾਨੇ ਸੁਧਾਸਰ ਦੇਖਤਿ ਭਏ ਨਿਹਾਲ ॥ ੧ ॥ ਚੌਪਈ ॥ ਤੀਰਥ ਤਰਨ ਤਾਰਨ ਪੁਨ ਗਏ। ਤਹਾਂ ਸ਼ਨਾਨ ਕਰਤਿ ਸਭਿ ਭਏ। ਤਹਿੰ ਸੰਗਤਿ ਨੇ ਰਿਦੇ ਬਿਚਾਰਾ। 'ਬ੍ਰਿਧਸਾਹਿਬ ਗੁਰੁ ਸਿੱਖ ਉਦਾਰਾ ॥ ੨॥ ਜਿਸ ਕੋ ਬਚਨ ਪਾਇ ਗੁਰੁ ਜਨਮੇ। ਸ਼੍ਰੀ ਹਰਿਗੋਵਿੰਦ ਬਿਦਤਿ ਸਭਿਨਿ ਮੋਂ।ਇਹਾਂ ਨਿਕਟਿ ਤਿਸ ਦਰਸ਼ਨ ਕਰੋ।ਜਾਨਹੁ ਤਿਸੈ ਗੁਰੂ ਸਮਸਰੋਂ[2]' ॥ ੩ ॥ ਇਮ ਮਸਲਤ ਕਰਿ ਸੰਗਤਿ ਗਈ। ਬੀੜ ਗੁਰੂ ਕੇ ਜਹਿੰ ਸੁਧਿ ਲਈ। ਆਗੈ ਬ੍ਰਿਧ ਭਾਈ ਗੁਰੁਦਾਸਿ। ਦੋਨਹੁੰ ਬੈਠੇ ਗਯਾਨ ਪ੍ਰਕਾਸ਼[3] ॥ ੪ ॥ ਸਭਿਨਿ ਉਪਾਇਨ ਧਰਿ ਧਰਿ ਬੰਦੇ।ਦਰਸ਼ਨ ਲੇ ਕਰਿ ਰਿਦੇ ਅਨੰਦੇ।ਦਈ ਪ੍ਰਦਛ-ਨਾ ਸਨਮੁਖ ਬੈਸੇ। ਤਬਿ ਭਾਈ ਬੂਝੇ ਸਭਿ ਐਸੇ ॥ ੫॥ 'ਕਹਿੰ ਤੇ ਆਏ? ਕਹਾਂ ਪਧਾਨੇ?'। ਸੁਨਿ ਸੰਗਤਿ ਸ਼ੁਭ ਵਾਕ ਬਖਾਨੇ।'ਤੀਰ ਬਿਪਾਸਾ ਗ੍ਰਾਮ ਰੁਹੇਲਾ। ਸ਼੍ਰੀ ਹਰਿ ਗੋਬਿੰਦ ਗੁਰੁ ਸੁਹੇਲਾ ॥ ੬ ॥ ਤਿਹ ਠਾਂ ਮਚਯੋ ਅਧਿਕ ਸੰਗ੍ਰਾਮੁ। ਤੁਰਕ ਹਜ਼ਾਰੋਂ ਗੇ ਜਮ ਧਾਮੁ। ਤਿਨ ਦਰਸ਼ਨ ਕਰਿ ਇਤਿ ਦਿਸ਼ਿ ਆਏ। ਰਾਵਰ ਕੇ ਦਰਸ਼ਨ ਅਬਿ ਪਾਏ' ॥੭॥ ਸਰਬ ਪ੍ਰਸੰਗ ਸੁਨਸੋ

---

[1](ਕਿ) ਤ੍ਰਿੰਨਾਂ ਲੋਕਾਂ ਵਿਚ ਹੀ ਕੋਈ ਚੀਜ਼ (ਸ਼ੁਧ ਜਪੁਜੀ ਪਾਠ ਦੇ) ਤੁੱਲ ਪਾਈ ਦੀ ਨਹੀਂ। [2]ਬਰਾਬਰ। [3]ਗਿਆਨ ਕਥਨ ਕਰਦੇ ਸਨ।

ਹਰਖਾਏ।ਸੰਗਤਿ ਕੋ ਬਰ ਦੇ ਤ੍ਰਿਪਤਾਏ।ਪੁਨ ਸੰਗਤਿ ਨਿਜ ਥਾਨ ਪਧਾਨੀ । ਬ੍ਰਿਧ ਨੇ ਬਹੁਰੋ ਗਿਰਾ ਬਖਾਨੀ ॥ ੯ ॥ 'ਸੁਨਿ ਗੁਰੁਦਾਸ ! ਬਿਭੀ ਬਹੁ* ਬੇਰੇ । ਸ਼੍ਰੀ ਹਰਿ ਗੋਵਿੰਦ ਦਰਸ਼ਨ ਹੇਰੇ । ਕਰਨੋ ਸੁਧਾਸਰ ਰਣ ਰਿਪੁ ਮਾਰੇ। ਤਹਾਂ ਜਾਇ ਪੁਨ[1] ਅਧਿਕ ਸੰਘਾਰੇ॥੯॥ਅਬਿ ਦਰਸ਼ਨ ਕਰਨੋ ਬਨਿ ਆਵੈ। ਮਿਲਿ ਕਰਿ ਸੁਧਿ ਸਗਰੀ ਕੋ ਪਾਵੈਂ'।ਸੁਨਿ ਗੁਰੁਦਾਸ ਰਿਦੇ ਬਹੁ ਭਾਈ[2] । ਪੰਥ ਚਲੇ ਸਭਿ ਬਿਲਮ ਬਿਹਾਈ ॥ ੧੦ ॥ ਪ੍ਰਥਮ ਸੁਧਾਸਰ ਆਨਿ ਸ਼ਨਾਨੇ । ਸ਼੍ਰੀ ਹਰਿਮੰਦਰ ਦਰਸ਼ਨ ਠਾਨੇ । ਤੀਨ ਸਿੱਖ ਤਹਿੰ ਅਪਰ ਮਿਲੇ ਹੈਂ । ਸੁਨਿ ਸੁਧਿ ਗੁਰੁ ਕੇ ਦਰਸ ਚਲੇ ਹੈਂ ॥ ੧੧ ॥ ਜੋਧ, ਅਜਿੱਤਾ,ਤੀਸਰ ਜੀਵਾ । ਪੰਚਹੁੰ ਚਲੇ ਪ੍ਰੇਮ ਕੀ ਸੀਵਾ । ਤੀਰ ਬਿਪਾਸਾ ਕੇ ਚਲਿ ਆਏ । ਸਤਿਗੁਰੁ ਜਸੁ ਘਰ ਘਰ ਸੁਨਿ ਪਾਏ॥੧੨॥'ਮੁਗ਼ਲਮਾਰ ਗੁਰੁ ਭਯੋ ਬਡੇਰਾ। ਰਣ ਘਾਲਨੋ ਘਮਸਾਨ ਘਨੇਰਾ' । ਗ੍ਰਾਮ ਗ੍ਰਾਮ ਮੈਂ ਕਹਹਿੰ ਸੁਨਾਵੈਂ ।ਸੁਨਿ ਸੁਨਿ ਸਿੱਖ ਮੋਦ ਉਪਜਾਵੈਂ ॥ ੧੩ ॥ ਆਗੈ ਸਤਿਗੁਰ ਕਥਾ ਸੁਨੀਜੈ।ਜਿਸ ਤੇ ਸਕਲ ਕਾਮਨਾ ਲੀਜੈ।ਸੁੰਦਰ ਸਗਰੋ ਕੋਟ ਚਿਨਾਵਾ ।ਨਗਰ ਬਸਾਵਨਿ ਮਨ ਲਲਚਾਵਾ ॥ ੧੪ ॥ ਤਬਿ ਬਿਸ਼ੁਕਰਮਾ ਨਰ ਤਨ ਧਰਿ ਕੈ । ਗੁਰੁ ਕਾਰਜ ਕੋ ਚਿਤਵਨ ਕਰਿ ਕੈ । ਹਾਥ ਜੋਰਿ ਕਰਿ ਦਰਸ਼ਨ ਲੀਨਾ । ਪਦ ਅਰਿਬਿੰਦਨ ਬੰਦਨ ਕੀਨਾ ॥ ੧੫ ॥ 'ਮੇਧਾਵੀ' ਨਿਜ ਨਾਮ ਧਰਾਯੋ ।ਗੁਰੁ ਸਨਮੁਖ ਹੁਇ ਬਾਕ ਅਲਾਯੋ।'ਅਪਨਿ ਸਫਲਤਾ ਕਰਿਬੇ ਕਾਰਨਿ । ਆਯੋ ਤੁਮ ਹਿਤ ਨਗਰ ਉਸਾਰਨਿ ॥ ੧੬ ॥ ਇਸ ਵਿੱਦਜਾ ਮਹਿੰ ਮਹਾਂ ਪ੍ਰਬੀਨ॥ ਆਇਸੁ ਦੀਜਹਿ ਰਚੌਂ ਨਵੀਨਾ' । ਤਬਿ ਸਤਿਗੁਰ ਸਗਰੀ ਬਿਧਿ ਜਾਨਿ । ਕਹਯੋ ਭਲੇ ਨਿਜ ਕਰੁਨਾ ਠਾਨਿ॥੧੭॥'ਸਭਿ ਕਾਰੀਗਰ ਮੈਂ ਮੁਖਿ ਹੋਵਹੁ। ਰਚਹੁ ਨਗਰ ਨੀਕੀ ਬਿਧਿ ਜੋਵਹੁ । ਸਭਿ ਕੋ ਨਿਜ ਕਰ ਦੇਹੁ ਮਜੂਰੀ । ਤੂਰਨ ਕਰਹੁ ਸੰਪੂਰਨ ਰੂਰੀ' ॥ ੧੮ ॥ ਆਇਸੁ ਪਾਇ ਕਰੀ ਸਭਿ ਕਾਰ। ਰਚਯੋ ਨਗਰ ਬੀਥੀ ਰੁ ਬਜਾਰ[3]।ਆਦਿ ਮਸੀਤ ਸਦਨ ਤਬਿ ਸਾਰੇ।ਕਰਿ-ਵਾਵਨਿ ਲਾਗਸਿ ਤਬਿ ਤਯਾਰੇ ॥ ੧੯ ॥ ਬੈਠੇ ਸਤਿਗੁਰੁ ਲਾਇ ਦਿਵਾਨ। ਗਾਵਤਿ ਸ਼ਬਦ ਰਬਾਬੀ ਗਯਾਨ । ਆਇ ਸਿੱਖ ਨੇ ਤਬਹਿ ਸੁਨਾਯੋ।'ਬ੍ਰਿਧ ਸਾਹਿਬ ਗੁਰਦਾਸਹਿ ਆਯੋ' ॥ ੨੦ ॥ ਸੁਨਤਿ ਮੁਦਤਿ ਸ਼੍ਰੀ ਹਰਿਗੋਵਿੰਦ । ਨਿਕਟਿ ਹਕਾਰਨੋ ਬਿਧੀਆ ਚੰਦ । 'ਲੈ ਕਰਿ ਬ੍ਰਿੰਦ ਸਿੱਖ ਚਲਿ ਜਾਵਹੁ।

[1](ਤੇ ਹੁਣ) ਫਿਰ ਤਿਥੇ (ਰੁਹੇਲੇ) ਜਾਕੇ । [2]ਚੰਗੀ ਲਗੀ । [3]ਗਲੀਆਂ ਤੇ ਬਜ਼ਾਰ । *ਪਾ:-ਚਿਰ

ਸਾਦਰ ਬੰਦਨ ਕਰਿ ਇਤ ਲਯਾਵਹੁ' ॥ ੨੧ ॥ ਸੁਨਿ ਬਿਧੀਆ ਸਿਖ ਗਨ ਲੈ ਗਯੋ। ਜਾਇ ਬ੍ਰਿੱਧ ਕੋ ਦਰਸਤਿ ਭਯੋ। ਨਮੋ ਕਰੀ ਸਭਿ ਨੇ ਸਨਮਾਨ। ਆਏ ਗੁਰੁ ਢਿਗ ਕਰਿ ਅਗਵਾਨ[1] ॥ ੨੨ ॥ ਦੇਖਿ ਦੂਰ ਤੇ ਹਰਿਗੋਵਿੰਦ। ਉਠੇ ਤੁਰਤ ਹੀ ਜੁਤਿ ਸਿਖ ਬ੍ਰਿੰਦ। ਦਰਸ਼ਨ ਕਰਤਿ ਅਨੰਦ ਬਿਲੰਦੇ।ਪਦ ਬੰਦਤਿ ਦੁਹਦਿਸ਼ਿ ਕਰ ਬੰਦੇ ॥ ੨੩ ॥ ਬ੍ਰੱਢੇ ਚਰਨ ਗਰੂ ਕੇ ਗਹੇ। ਗਰੁ ਬ੍ਰਿਧ ਪਦ ਪਰ ਕਰ ਧਰਿ ਰਹੇ। 'ਸ਼੍ਰੀ ਨਾਨਕ ਸਮ ਜਾਨਹਿੰ ਤੁਮ ਕੋ।ਲਖਹੁ ਆਪਨੇ ਸੇਵਕ ਹਮ ਕੋ' ॥ ੨੪ ॥ ਤਿਮ ਗੁਰਦਾਸ ਸੰਗ ਗੁਰ ਮਿਲੇ।ਕੁਸ਼ਲ ਪ੍ਰਸ਼ਨ ਕਰਿ ਹਿਤ ਸੋਂ ਭਲੇ। ਤੀਨਹੁੰ ਸਿੱਖਨਿ ਗੁਰੁ ਪਦ ਬੰਦੇ।ਖੁਸ਼ੀ ਕਰੀ ਸਭਿ ਬੈਠਿ ਅਨੰਦੇ॥੨੫॥ਸ਼੍ਰੀ ਗੁਰੁ ਬ੍ਰਿਧ ਕੋ ਗਹਿ ਕਰਿ ਹਾਥ।ਇਕ ਆਸਨ ਬੈਠੇ ਲੈ ਸਾਥ । ਮਨੋ ਦੇਵ ਗੁਰੁ[2] ਬਿਸ਼ਨੁ ਮਿਲੇ ਹੈਂ । ਉੱਗ੍ਰਸੈਨ ਜਿਮ ਕ੍ਰਿਸ਼ਨ ਰਲੇ ਹੈਂ ॥੨੬॥ ਬਚਨ ਬਿਲਾਸ ਮੁਦਤਿ ਹੁਇ ਕਰੇ। 'ਰਣ ਮਹਿੰ ਭੁਰਕ ਬ੍ਰਿੰਦ ਹੀ ਮਰੈ'। ਬੈਠੇ ਜਬਹਿ ਤਿਮਰ ਹੁਇ ਆਯੋ।ਘਰ ਨਵੀਨ ਜੋ ਗੁਰੁ ਬਨਵਾਯੋ ॥ ੨੭ ॥ ਤਿਸ ਮਹਿੰ ਡੇਰਾ ਬ੍ਰਿੱਧ ਉਤਾਰਾ। ਸਾਦਰ ਜੁੜਿ ਗੁਰੁਦਾਸ ਉਦਾਰਾ। ਦਾਸਨਿ ਪ੍ਰਤਿ ਆਇਸੁ ਫੁਰਮਾਈ। 'ਸੇਵਾ ਕਰਹੁ ਸਕਲ ਮਨ ਭਾਈ'॥੨੮॥ਸੁੰਦਰ ਪਲੰਘ ਪਠੇ ਤਤਕਾਲ।ਖਾਨ ਪਾਨ ਹਿਤ ਅਸਨ ਰਸਾਲਾ। ਹਾਥ ਜੋਰਿ ਸੇਵਕ ਭੇ ਠਾਂਢੇ। ਜਿਮ ਜਿਮ ਕਹੈਂ ਕਰੈਂ ਹਿਤ ਗਾਢੇ[3] ॥ ੨੯ ॥ ਸਾਦਰ ਸਭਿ ਸੇਵਾ ਕਰਿਵਾਈ। ਸੁਪਤਿ ਜਥਾ ਸੁਖ ਨਿਸਾ ਬਿਤਾਈ।ਪ੍ਰਾਤਿ ਭਏ ਸਲਿਤਾ ਕੇ ਤੀਰ।ਜਾਇ ਸ਼ਨਾਨੇ ਸੌਚ ਸਰੀਰ ॥ ੩੦ ॥ ਜਪੁ ਆਦਿਕ ਨਿਤ ਨੇਮ ਜੁ ਬਾਨੀ।ਪਢਿ ਕਰਿ ਨਦੀ ਕੂਲ ਮਨ ਭਾਨੀ[4] । ਆਏ ਬਹੁਰ ਗੁਰੂ ਗੁਨ ਗਾਵਤਿ। ਅਦਭੁਤਿ ਲੀਲਾ ਜਗ ਦਿਖਰਾਵਤਿ ॥ ੩੧ ॥ ਸਨੇ ਸਨੇ ਚਲਿ ਆਏ ਤਹਾਂ। ਲਗਜੋ ਦਿਵਾਨ ਬਿਰਾਜਤਿ ਜਹਾਂ।ਗਹਿ ਕਰ ਕੋ ਗੁਰੁ[5] ਨਿਕਟਿ ਬਿਠਾਏ।ਸ਼ਬਦ ਬਿਲਾਵਲ ਆਦਿ ਜਿ ਗਾਏ ॥ ੩੨ ॥ ਸੁਨਹਿੰ ਰਬਾਬੀ ਤੇ ਆਨੰਦਹਿੰ। ਆਇ ਅਨਿਕ ਨਰ ਗੁਰੁ ਪਗ ਬੰਦਹਿੰ। ਕਿਤਿਕ ਸਮਾਂ ਜਬਿ ਬੈਠਿ ਬਿਤਾਵਾ। ਮੋਧਾਵੀ ਕਾਰੀਗਰ ਆਵਾ॥੩੩॥ਹਾਥ ਜੋਰਿ ਕਰਿ ਬਾਕ ਉਚਾਰਾ।'ਮਹਾਰਾਜ ! ਬਹੁ

[1]ਅੱਗੇ ਕਰਕੇ (ਬਾਬੇ ਬੁੱਢੇ ਜੀ ਨੂੰ) । [2]ਬ੍ਰਹਸਪਤਿ । [3]ਬੜੇ ਪ੍ਰੇਮ ਨਾਲ । [4]ਮਨ ਨੂੰ ਭਾਉਣ ਵਾਲੇ ਨਦੀ ਦੇ ਕੰਢੇ (ਨਿਤਨੇਮ ਦੀ ਬਾਣੀ) ਪੜ੍ਹਕੇ । [5]ਗੁਰਾਂ ਨੇ (ਬਾਬਾ ਜੀ ਦਾ) ਹੱਥ ਫੜਕੇ।

ਕਾਰ ਸੁਧਾਰਾ। ਫਿਰਹੁ ਨਗਰ ਅਵਿਲੋਕਨਿ ਕੀਜੈ। ਸਿੱਖਨਿ ਕੀ ਸੇਵਾ ਸਫਲੀਜੈ' ॥ ੩੪ ॥ ਬ੍ਰਿਧ ਗੁਰੁਦਾਸ ਲਿਏ ਨਿਜ ਸਾਥ। ਗਮਨੇ ਅਪਰ ਸੰਗ ਸਭਿ ਨਾਥ। ਪੁਰਿ ਪ੍ਰਵੇਸ਼ ਹੁਇ ਹੇਰਨਿ ਲਾਗੇ। ਸਤਿਗੁਰੁ ਜਾਤਿ ਸ਼ਭਾਵਤਿ ਆਗੇ[1]॥ ੩੫ ॥ ਲਘੁ ਦੀਰਘ ਬੀਥੀ ਜਿ ਬਨਾਈ।ਮੇਧਾਵੀ ਤਬਿ ਸਰਬ ਦਿਖਾਈ। ਮੰਦਰ ਜਿਸ ਬਿਧਿ ਕੋ ਸ਼ੁਭ ਕੀਨਿ। ਸਨੈ ਸਨੈ ਗਮਨੇ ਸਭਿ ਚੀਨ ॥ ੩੬ ॥ ਸਕਲ ਬੀਥਿਕਾ ਮਹਿੰ ਫਿਰਿ ਆਏ। ਖਰੋ ਮਸੀਤ ਭਈ ਜਿਸ ਥਾਏਂ। ਤਬਿ ਗੁਰੁਦਾਸ ਪੂਛਿਬੋ ਕਰਸੋ। 'ਇਹ ਤੌ ਅਦਭੁਤ ਕਰਮ ਨਿਹਰਸੋ ॥ ੩੭ ॥ ਰਾਵਰ ਨੇ ਮਸੀਤ ਚਿਨਵਾਈ। ਇਹ ਕਨਾ ਕਾਰਨ ਦੇਹੁ ਬੁਝਾਈ?'।ਤਬਿ ਘੋਰੜ ਕੋ ਸਕਲ ਪ੍ਰਸੰਗ।ਕਰਸੋ ਸੁਨਾਵਨਿ ਸੋ ਸਰਬੰਗ ॥੩੮॥ ਬ੍ਰਿਧ ਆਦਿਕ ਹਰਖੇ ਸਭਿ ਸੁਨਿ ਕਰਿ। ਬਹੁ ਚਾਤੁਰਤਾ ਗੁਰੁ ਕੀ ਉਰ ਧਰਿ। ਕਾਰਣ ਰਣ ਕੋ ਇਸ ਤੇ ਭਯੋ। ਜਿਸ ਤੇ ਬ੍ਰਿੰਦ ਤੁਰਕ ਰਿਪੁ ਛਯੋ ॥ ੩੯ ॥ ਸਕਲ ਨਗਰ ਕੋ ਫਿਰੇ ਨਿਹਾਰਾ। ਬਹੁ ਜਸੁ ਭਯਿ ਗੁਰੁਦਾਸ ਉਚਾਰਾ। ਬ੍ਰਿਧ ਆਦਿਕ ਪੁਰਿ ਅਧਿਕ ਸਰਾਹਾ। 'ਰਚਸੋ ਰੁਚਿਰ ਸ਼ੁਭ ਸਲਿਤਾ ਪਾਹਾ ॥ ੪੦॥ ਊਚੇ ਚਲ ਥਡ ਸੈਲ ਹੁਵੈਤੀ[2]। ਬਸਹਿ ਪ੍ਰਜਾ ਬਹੁ ਮੋਦ ਭਵੈਤੀ[3]'। ਕਰਤਿ ਸਰਾਹਨਿ ਕੋ ਚਲਿ ਆਏ।ਬੈਠੇ ਸਤਿਗੁਰੁ ਹਰਖ ਉਪਾਏ ॥੪੧॥ ਬਿਧੀ ਚੰਦ ਬੋਲਸੋ ਤਿਸ ਕਾਲਾ। 'ਇਹ ਗੁਰੁ ਪੁਰਿ ਨਿਤ ਬਸਹਿ ਬਿਸਾਲਾ। ਅਬਿ ਲੌ ਨਾਮ ਨਹੀਂ ਕੁਛ ਧਰਸੋ। ਪ੍ਰਥਮ ਨਾਮ ਕੋ ਨਾਸ਼ਨ ਕਰਸੋ' ॥ ੪੨ ॥ ਬਾਤ ਸਮੈਂ ਸਿਰ ਭਾਖਨਿ ਕਰੀ। ਗੁਰੂ ਖੁਸ਼ੀ ਬਹੁ ਤਿਸਿ ਪਰ ਧਰੀ। ਮੁਸ਼ਕਾਵਤਿ ਮੁਖ ਬਾਕ ਬਖਾਨਾ। 'ਬ੍ਰਿਧ ਸਾਹਿਬ ਜੀ ਬਡੇ ਸੁਜਾਨਾ ॥ ੪੩ ॥ ਪੁਰਿ ਕੋ ਨਾਮ ਧਰਹਿੰਗੇ ਏਹੀ। ਜਗ ਮਹਿੰ ਬਿਥਰਹਿ ਸਦਾ ਰਹੇਹੀ[4]'। ਸੁਨਿ ਬ੍ਰਿਧ ਨੇ ਸਭਿ ਬਿਧੈ ਸੁਨਾਯੋ। 'ਸ਼੍ਰੀ ਅੰਮ੍ਰਿਤਸਰ ਪ੍ਰਥਮ ਬਸਾਯੋ ॥ ੪੪ ॥ ਰਾਵਰ ਕੋਰ ਪਿਤਾਮਾ ਜੋਈ। ਜਿਸ ਕੋ ਜਸੁ ਗਾਵਤਿ ਸਭਿ ਕੋਈ। ਸ਼੍ਰੀ ਅਰਜਨ ਤੁਮ ਪਿਤਾ ਸੁਜਾਨਾ। ਤਿਨਹੁ ਨਾਮ[5] ਪਰ ਨਾਮ ਬਖਾਨਾ ॥ ੪੫॥ ਰਾਮਦਾਸ ਪੁਰਿ ਨਾਮ ਧਰਸੋ ਹੈ। ਗੁਰੂ ਗ੍ਰੰਥ ਮਹਿੰ ਲਿਖਨ ਕਰਸੋ ਹੈ। ਬਿਦਤਿ ਜਗਤ ਮਹਿੰ ਜਾਨਹਿੰ ਸਾਰੇ। ਕਰਸੋ ਆਪ ਨੇ ਤਿਸੀ ਪ੍ਰਕਾਰੇ ॥ ੪੬॥ ਤਿਸੀ ਰੀਤਿ ਹੀ

[1]ਸਤਿਗੁਰੂ ਨੂੰ ਅੱਗੋਂ ਹੋਕੇ ਦੱਸੀ ਜਾਂਦਾ ਹੈ (ਮੇਧਾਵੀ)। [2]ਸੋਭ ਹੁੰਦੀ ਹੈ। [3]ਬੜੀ ਅਨੰਦ ਹੋਕੇ। [4]ਫੈਲੇਗਾ ਤੇ ਸਦਾ ਰਹੇਗਾ। [5]ਭਾਵ ਸ਼੍ਰੀ ਗੁਰੂ ਰਾਮ ਦਾਸ ਜੀ ਦੇ।

ਹੁਇ ਅਭਿਰਾਮੂ।-ਸ਼੍ਰੀ ਹਰਿਗੋਵਿੰਦ ਪੁਰਿ-ਸ਼ੁਭ ਨਾਮੂ। ਸ਼੍ਰੀ ਨਾਨਕ ਰਚਿ ਪੁਰਿ ਕਰਤਾਰਾ। ਬਿਬ ਗੁਰੂ[1] ਕਰੀ ਖਡੂਰ ਉਦਾਰਾ ॥ ੪੭ ॥ ਗੋਇੰਦਵਾਲ ਬਸਾਯਹੁ ਤੀਜੇ। ਰਾਮਦਾਸ ਪੁਰਿ ਚਤੁਰਥ ਥੀਜੋ।ਸ਼੍ਰੀ ਕਰਤਾਰਪੁਰਾ ਵਿਚ ਦ੍ਵਾਬੇ। ਸ਼੍ਰੀ ਗੁਰੂ ਅਰਜਨ ਕੀਨਿ ਅਜਾਬੇ[2] ॥ ੪੮॥ ਸ਼੍ਰੀ ਹਰਿ ਗੋਵਿੰਦ ਪੁਰਿ ਤੁਮ ਕੀਨੋ। ਮੈਂ ਨਿਜ ਮਨ ਮਹਿੰ ਇਸ ਬਿਧਿ ਚੀਨੋ[3]। ਸੁਨਿ ਗੁਰੂ ਆਦਿ ਸਭਾ ਜੋ ਸਾਰੀ। ਬ੍ਰਿਧ ਕੋ 'ਧੰਨਹਿ ਧੰਨ' ਉਚਾਰੀ ॥ ੪੯ ॥ ਸਭਿ ਮਹਿੰ ਪ੍ਰਗਟ ਨਾਮ ਤਬਿ ਹੋਵਾ। ਸਗਰੇ ਅਨੰਦ ਧਾਰਿ ਕਰਿ ਜੋਵਾ।ਇਮ ਸਤਿਗੁਰੂ ਪੁਰਿ ਨਾਮ ਧਰਾਯੋ।ਅਬਿ ਲੌ ਸਗਰੇ ਜਗ ਪ੍ਰਗਟਾਯੋ ॥ ੫੦ ॥ ਖਾਸ ਮਹਿਲ ਗੁਰੂ ਕੇ ਬਰ ਚਿਨੇ। ਬ੍ਰਿੰਦ ਖਚੇ ਨਗ ਕੰਚਨ ਸਨ। ਰੁਚਿਰ ਰੀਤਿ ਕੇ ਦਰ ਰਖਵਾਏ। ਜਿਸ ਕੋ ਦੇਖਤਿ ਦੇਵ ਲੁਭਾਏ॥੫੧॥ਇਮ ਕੇਤਿਕ ਦਿਨ ਕਰੇ ਗੁਜ਼ਾਰਨਿ। ਸਿੱਖ ਅਨੇਕੈਂ ਕਰਤਿ ਉਧਾਰਨਿ। ਜਹਿੰ ਕਹਿੰ ਜਗ ਮਹਿੰ ਜਸੁ ਬਹੁ ਫੈਲਾ। ਜਿਸ ਆਗੈ ਨਿਸਪਤਿ ਲਗਿ ਮੈਲਾ[4] ॥ ੫੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੌ 'ਭਾਈ ਬ੍ਰਿੰਦ' ਪ੍ਰਸੰਗ ਬਰਨਨੰ ਨਾਮ ਸਪਤ ਚੱਤਵਾਰਿੰਸਤੀ ਅੰਸੂ ॥ ੪੭ ॥

੪੮ [ਖ੍ਵਾਜਾ ਤੇ ਜਾਨੀ ਸੱਯਦ, ਨੰਦ ਲਾਲ 'ਸੋਹਣਾ'] ।

ਦੋਹਰਾ ॥ ਸ਼੍ਰੀ ਗੁਰੂ ਹਰਿਗੋਵਿੰਦ ਜੀ ਬੀਰ ਧੀਰ ਗੰਭੀਰ। ਦਾਸਨ ਕਰਹਿੰ ਨਿਹਾਲ ਗਨ ਜੋ ਸੇਵਤਿ ਹੁਇ ਤੀਰ ॥ ੧ ॥ ਚੌਪਈ ॥ ਇਕ ਕਸ਼ਮੀਰੀ ਖ੍ਵਾਜਾ ਨਾਮ। ਪੂਰਬ ਭਾਗ ਜਗੋ ਅਭਿਰਾਮ। ਨਿਤ ਸਤਿਗੁਰ ਕੀ ਸੇਵਾ ਗਹੀ। ਸਾਵਧਾਨ ਸਦ ਆਲਸ ਨਹੀਂ ॥੨॥ ਸ਼੍ਰੀ ਹਰਿਗੋਵਿੰਦ ਕੇਰਿ ਤੁਰੰਗ। ਮਲਹਿ ਸੁਧਾਰਹਿ ਸਗਰੇ ਅੰਗ। ਜਬਿ ਅਰੂਢ ਕਰਿ ਪੰਥ ਪਧਾਰਹਿੰ।ਆਗੈ ਅਸੁ ਕੋ ਸਦਾ ਸਿਧਾਰਹਿ ॥ ੩ ॥ ਇਕ ਸਰੂਪ ਸੋਂ ਚਿਤ ਬਿਰਮਾਯੋ।ਕਹਨਿ ਸੁਨਨਿ ਕਿਹ ਸੰਗ ਨ ਭਾਯੋ। ਰਹੇ ਇਕਾਂਕੀ ਮੇਲਿ ਨ ਠਾਨਿ[6]। ਗੁਰੂ ਸੇਵਾ ਮਹਿੰ ਰਹਿ ਸਵਧਾਨ ॥੪॥ ਕ੍ਰਿਪਾ ਦ੍ਰਿਸ਼ਟਿ ਇਕ ਦਿਨ ਪਿਖਿ ਧਾਰੀ। ਦੌਰਸੋ ਗਮਨਤਿ ਤੁਰੰਗ ਅਗਾਰੀ। ਸ੍ਵੇਦ[7] ਅੰਗ ਤੇ ਚਲਹਿ ਬਿਸਾਲ।ਤਨ ਕੋ ਸ਼ਮ[8] ਨ ਪਿਖਹਿ ਤਿਸ ਕਾਲਾ ॥ ੫ ॥ ਇਕ ਸੇਵਾ ਕੇ ਤਤਪਰ ਹੋਵਾ। ਸੁਖ ਦੁਖ ਆਦਿ ਦ੍ਵੰਦ[9] ਸਮ[10] ਜੋਵਾ।ਉਤਰਿ ਗੁਰੂ ਨੇ ਨਿਕਟਿ ਹਕਾਰਾ।'ਕਹੁ ਕਯਾ ਇੱਛਾ ਰਿਦੇ ਮਝਾਰਾ ?' ॥ ੬ ॥ ਸੁਨਿ ਕਰਿ ਹਾਥ ਜੋਰਿ ਬਚ ਭਾਖਾ।

[1]ਦੂਜੇ ਗੁਰੂ ਜੀ ਨੇ। [2]ਅਣੋਖਾ। [3]ਚੀਨ੍ਹਮਾ ਬੀ ਮੇਲਾ ਲਗਦਾ ਹੈ। [4]ਇਕੱਲਾ ਰਹਿੰਦਾ ਤੇ (ਕਿਸੇ ਨਾਲ) ਮੇਲ ਨਹੀਂ ਰੱਖਦਾ ਸੀ। [5]ਮੁੜਕਾ। [6]ਥਕਾਨ। [7]ਭਾਵ ਦ੍ਵੰਦਾਂ ਦੇ ਜੋੜੇ—ਯਥਾ, ਹਰਖ ਸ਼ੋਕ, ਦੁਖ ਸੁਖ। [8]ਇਕ ਬਰੋਬਰ।

'ਦਿਕ ਰਾਵਰਿ ਦਰਸ਼ਨ ਅਭਿਲਾਖਾ। ਅਪਰ ਚਾਹਿ ਨਹਿੰ ਮੋਰੈ ਕੋਈ। ਸਦਾ ਸਮੀਪੀ ਤੁਮਰੈ ਹੋਈ ॥ ੭ ॥ ਸੇਵਾ ਕਰਤਿ ਰਹੌਂ ਨਿਸ਼ਕਾਮਾ। ਪਿਖੌਂ ਬਦਨ ਰਾਵਰਿ ਸੁਖ ਧਾਮਾ'। ਸੁਨਤਿ ਪ੍ਰਸੀਦੇ ਕ੍ਰਿਪਾ ਨਿਧਾਨਾ। 'ਭਯੋ ਨਿਹਾਲ' ਸੁ ਬਾਕ ਬਖਾਨਾ॥ ੮ ॥ਤਿਸ ਦਿਨ ਤੇ ਪ੍ਰਸੰਨ ਮਨ ਰਹੈ।ਕਿਹ ਸੋਂ ਕੈਸੇ ਕਬਹੁੰ ਨ ਕਹੈ। ਇਕ ਸੱਯਦ ਜਾਨੀ ਜਿਸ ਨਾਮੂ।ਬੇਖ ਫਕੀਰ ਭਯੋ ਤਜਿ ਧਾਮੂ'॥੯॥ਖੋਜਹਿ ਮਗ ਜਿਮ ਹੁਇ ਕੱਲਯਾਨ। ਨਿਸ ਦਿਨ ਚਹਤਿ ਫਿਰਨੋ ਬਹੁ ਥਾਨ।ਹਿੰਦੁ ਤੁਰਕ ਬਹੁ ਬਿਧਿ ਸੋਂ ਖੋਜੇ। ਪੰਚ ਨਿਵਾਜ ਕਰਹਿ ਸਭਿ ਰੋਜੇ ॥੧੦॥ ਜ਼ੁਹਦ ਕਰਤਿ[2], ਖੋਜਤਿ ਬਹੁ ਥਾਈਂ। ਕਛੂ ਨ ਮੋਲਾ ਕੀ ਸੁਧਿ ਪਾਈ। ਕਿਤੇ ਫਕੀਰ ਤੁਰਕ ਕੀ ਸੇਵਾ। ਹਿੰਦੂ ਸਾਧਨਿ ਤੇ ਚਹਿ ਭੇਵਾ॥੧੧॥ਕਹੂੰ ਨ ਹੋਈ ਪੂਰਨ ਆਸ਼ਾ।ਖੋਜਤਿਫਿਰਤਿ ਮਨੋ ਮ੍ਰਿਗ ਪਯਾਸਾ। ਪੂਰਨ ਸੰਤ ਮਿਲਨੋ ਨਹਿੰ ਕੋਈ। ਪ੍ਰਭੁ ਕੋ ਪੰਥੁ ਦਿਖਾਵਹਿ ਜੋਈ॥੧੨॥ ਅਤਿ ਬਯਾਕੁਲ ਚਿਤ ਬਹੁ ਦੁਖ ਪਾਵਾ। ਕਿਸ ਕਰੁਨਾ ਕਰਿ ਤਾਂਹਿ ਬਤਾਵਾ। 'ਸ਼੍ਰੀਨਾਨਕ ਕੀ ਗਾਦੀ ਮਹਾਂ। ਸਿੱਖੀ ਪਸਰੀ ਜਗ ਜਹਿੰ ਕਹਾਂ॥ ੧੩ ॥ ਤਿਨ ਕੇ ਸੇਵਕ ਸਭਿ ਕਿਛੁ ਪਾਯੋ। ਪ੍ਰਭੁ ਮਿਲਿਬੇ ਕੋ ਪੰਥ ਬਤਾਯੋ। ਸਿੱਧਾਂ ਜਿਨਹੁੰ ਅਗਾਰੀ ਖਰੀ। ਅੰਗੀਕਾਰ ਨ ਤਿਨ ਜਨ ਕਰੀ[3] ॥ ੧੪ ॥ ਅਬਿ ਸ਼੍ਰੀ ਹਰਿ ਗੋਵਿੰਦ-ਬਛ ਜੋਧਾ। ਬਧਨੋ ਸ਼ਾਹੁ ਘਰ ਸੰਗ ਬਿਰੋਧਾ। ਸੋ ਅੰਤਰਜਾਮੀ ਗੁਰ ਪੂਰਾ। ਮਿਲਿ ਸੇਵਹਿ ਪ੍ਰਾਪਤਿ ਮਗ ਰੂਰਾ ॥ ੧੫ ॥ ਮਹਾਂ ਕ੍ਰਿਪਾਲ ਮਨਿੰਦ ਖੁਦਾਇ। ਜਿਮ ਚਾਹਤਿ ਤਿਮ ਲੇਤਿ ਬਨਾਇ। ਦਾਸ ਨਿਹਾਲ ਕਰਹਿ ਤਤਕਾਲੂ। ਸ਼ਰਧਾ ਪ੍ਰੇਮ ਬਿਲੋਕਿ ਬਿਸਾਲੂ' ॥੧੬॥ ਸੁਨਿ ਜਸੁ ਕੋ ਮਨ ਮਹਿੰ ਹਰਖਾਯੋ। ਖੋਜਤਿ ਪਾਰਸ ਮਨਹੁੰ ਬਤਾਯੋ। ਚਲਿ ਆਯਹੁ ਉਤਲਾਵਤਿ ਸੋਊ। ਚਿਤ ਮਹਿੰ ਚਿਤਵਤਿ–ਕਿਸ ਬਿਧਿ ਜੋਊ[4]–॥ ੧੭ ॥ ਸੈਕਤਿ[5] ਆਇ ਸੁ ਖ੍ਵਾਜੇ ਮਿਲਨੋ।ਜੋ ਗੁਰੁ ਪ੍ਰੇਮ ਬਿਖੈ ਢੁਲਿ ਰਲਨੋ[6]। ਸਗਰੀ ਅਪਨੀ ਬ੍ਰਿਥਾ ਸੁਨਾਈ। 'ਮੈਂ ਖੋਜਤਿ ਨੇ ਬੈਸ ਬਿਤਾਈ॥ ੧੮ ॥ ਤੂੰ ਮਮ ਮੇਲੀ ਤੁਰਕ ਸਰੀਰ। ਗੁਰੁ ਕੋ ਭੇਵ ਬਤਾਵਹੁ, ਬੀਰ[7] !। ਕਿਮ ਪ੍ਰਸੰਨ ਹੁਇ ਕਰੁਨਾ ਧਾਰੈਂ। ਮੋਹਿ ਦੀਨ ਕੋ ਪੰਥ ਦਿਖਾਰੈਂ[8] ॥ ੧੯ ॥ ਤਬਿ ਖ੍ਵਾਜ ਨੇ ਸਭਿ ਬਿਧਿ ਕਹੀ। 'ਇਨ ਸਮ ਅਪਰ ਨਹੀਂ ਮਹਿ ਮਹੀ[9]। ਗੁਰੁ

[1]ਘਰ ਛਡ ਫਕੀਰੀ ਵੇਸ਼ ਵਿੱਚ ਹੋ ਗਿਆ। [2]ਤਪ ਕਰਦਾ। [3]ਤਿਨ੍ਹਾਂ ਦੇ ਦਾਸਾਂ ਨੇ ਵੀ ਅੰਗੀਕਾਰ ਨਹੀਂ ਕੀਤੀਆਂ। [4]ਕਿਵੇਂ ਦਰਸ਼ਨ ਕਰਾਂ। [5]ਸੰਕੁਚਦਾ। [6]ਪਸੀਜ ਕੇ ਇਕ ਮਿਕ ਹੋ ਜਾ ਮਾ। [7]ਹੇ ਭਾਈ। [8]ਪ੍ਰਿਥਵੀ ਵਿਖੇ।

ਸਮਰਥ ਸਭਿ ਅੰਤਰਜਾਮੀ। ਪ੍ਰੇਮ ਪਿਖਹਿੰ ਦਾਸਨਿ ਕੋ ਸ੍ਵਾਮੀ ॥ ੨੦ ॥
ਕਰਹਿੰ ਉਧਾਰਨਿ ਬਿਲਮ ਨ ਲਾਵੈਂ।ਜਿਸ ਦਿਨ ਕਰੁਨਾਰਸ ਢਲਿ ਆਵੈਂ।
ਸ਼੍ਰੀ ਸਤਿਗੁਰੁ ਕੇ ਦ੍ਵਾਰੇ ਬਹੋ। ਕਿਸ ਤੇ ਸੁਨਹੁ ਨ ਕਿਹ ਸੋਂ ਕਹੋ ॥ ੨੧॥
ਰਿਦੇ ਅਰਾਧਹੁ ਭੂਸ਼ਨਿ ਠਾਨੋ। ਨਿਜ ਪ੍ਰਸੰਗ ਕਿਹ ਸੋਂ ਨ ਬਖਾਨੋ। ਜਬਿ
ਜਾਨਹਿੰ ਤੇਰੋ ਅਹਿਵਾਲ। ਕਸਹਿੰ ਕਸੌਟੀ, ਰਹੋ ਸੰਭਾਲ॥ ੨੨ ॥ ਦਏ
ਭਾਉ ਤੇ ਉਤਰਹਿੰ ਪੂਰਾ। ਕ੍ਰਿਪਾ ਕਰਹਿੰ ਹੁਇ ਭਵ ਉਰ ਰੂਰਾ। ਜਿਮ
ਕੰਚਨ ਕੋ ਆਗ੍ਯਾ ਦੇਤਾ[1]*।ਖੋਟ ਨਿਕਾਰਿ ਸ਼ੁੱਧ ਕਰਿ ਲੇਤਾ*॥੨੩॥ ਭਲੀ
ਪ੍ਰਕਾਰ ਲੇਹਿੰ ਜਬਿ ਸੋਧੇ। ਤਬਿ ਖੁਦਾਇ ਮਗ ਤੋਹਿ ਪ੍ਰਬੋਧੇਂ। ਸਫਲਹਿ
ਕਹਨਿ ਇਨਹੁ ਤਤਕਾਲੂ। ਸੁਨਹਿੰ ਪੀਰ ਜੀ ! ਹੋਹਿੰ ਨਿਹਾਲੂ' ॥ ੨੪ ॥
ਸੁਨਿ ਜਾਨੀ ਸੱਯਦ ਅਸ ਗਾਥਾ। ਮਨ ਕਰਿ ਭਈਂ ਨਿਵਾਇਸਿ ਮਾਥਾ।
ਭਯੋ ਸਥਿਰ ਗੁਰਦ੍ਵਾਰ ਅਗਾਰੀ। ਭੂਖ ਪਿਪਾਸਾ ਸਹਿ ਦੁਖ ਭਾਰੀ ॥ ੨੫॥
ਸ਼੍ਰੀ ਗੁਰੂ ਕੋ ਹੇਰਹਿ ਜਿਹ ਸਮੋ। ਮਹਾਂ ਦੀਨ ਹੁਇ ਧਾਰਤਿ ਨਮੋ। ਅਪਰ
ਕਛੂ ਕਿਮ ਸੁਨਹਿ ਨ ਕਹੈ। ਆਤਪ ਛਾਂਵ ਦਿਵਸ ਨਿਸ ਸਹੈ ॥ ੨੬ ॥
ਨੀਚ ਗ੍ਰੀਵ ਬੈਠਨੋ ਇਕ ਥਾਨ। ਮਨ ਮਹਿੰ ਰਾਖਹਿ ਸਤਿਗੁਰੁ ਧ੍ਯਾਨ।
ਕਿਤਿਕ ਦਿਵਸ ਮਹਿੰ ਕਹਨੋ ਗੁਸਾਈਂ। 'ਇਹ ਕੋ ਬੈਠਨੋ? ਬੂਝਹੁ ਜਾਈ'
॥ ੨੭ ॥ ਪਠਨੋ ਸਿੱਖ, ਇਮ ਪੂਛ ਪਠਾਯਹੁ[2]। '–ਕੌਨ ਅਰਥ ਧੂੰਆ ਤੁਮ
ਪਾਯਹੁ[3]?।ਬਸਤ੍ਰ ਦਰਬ ਤੇ ਆਦਿਕ ਆਨ[4]।ਸੋ ਮੁਖ ਤੇ ਪ੍ਰਾਰਥਨਾ ਠਾਨਿ
॥ ੨੮ ॥ ਕਹਿ ਗੁਰੁ ਘਰ ਤੇ ਲੀਜਹਿ ਪਾਇ। ਕਰਿ ਕਾਰਜ ਕੋ ਸਦਨ
ਸਿਧਾਇ–'। ਗਯੋ ਸਿੱਖ ਨੇ ਸਰਬ ਸੁਨਾਈ। 'ਨਿਜ ਅਭਿਲਾਖਾ ਦੇਹੁ
ਜਨਾਈ॥੨੯॥ਸਤਿਗੁਰੁ ਕੇ ਪਰਵਾਹ ਨ ਕੋਈ।ਤੋਹਿ ਭਾਗ ਮਹਿੰ ਪ੍ਰਾਪਤਿ
ਸੋਈ'। ਸੁਨੀ ਸਿੱਖ ਤੇ ਸੱਯਦ ਜਾਨੀ[5]। ਹੋਇ ਨੰਮ੍ਰ ਕਰ ਜੋਰਿ ਬਖਾਨੀ ॥
੩੦ ॥ '[6]ਨੱਸ਼੍ਵਰ ਅਹੈਂ ਪਦਾਰਥ ਸਾਰੇ। ਤਿਨ ਕੋ ਲੋਭ ਨ ਰਿਦੇ ਹਮਾਰੇ।
ਮੈਂ ਤਾਲਿਬ ਮੌਲਾ[7] ਕੋ ਏਕ। ਦੇਹਿੰ ਕ੍ਰਿਪਾ ਕਰਿ ਜਲਧਿ ਬਿਬੇਕ'॥ ੩੧॥

[1]ਜਿਵੇਂ (ਸੁਨਆਰਾ)ਸੋਨੇ ਨੂੰ ਅੱਗਾਂ ਦੇਂਦਾ ਹੈ। [2]ਸਿੱਖ ਨੂੰ ਭੇਜਿਆ (ਤੇ ਉਸ ਹੱਥੀਂ) ਇਉਂ ਪੁਛ ਭੇਜਿਆ। [3]ਕਿਸ ਮਤਲਬ ਲਈ ਧੂੰਆਂ ਪਾ ਬੈਠਾ ਹੈਂ, ਭਾਵ ਦ੍ਰਿੜ ਹੋਕੇ ਬੈਠਾ ਹੈਂ। [4]ਹੋਰ। [5]'ਜਾਨੀ' ਨਾਮ ਹੈ ਸੱਯਦ ਦਾ। [6]ਨਾਸ਼ ਹੋਣ ਵਾਲੇ। [7]ਰੱਬ ਦਾ ਜੱਗਜਾਸ਼ੂ।

*ਦੋ ਲਿਖਤੀ ਨੁਸਖਿਆਂ ਵਿਚ ਇਹ ਦੋ ਤੁਕਾਂ ਨਹੀਂ ਹਨ ਤੇ ਚੌਪਈ ਦੇ ਦੋ ਹੀ ਚਰਨ ਦਿੱਤੇ ਹਨ। ਇਕ ਲਿਖਤੀ ਨੁਸਖੇ ਵਿਚ ਇਸਦੀ ਥਾਵੇਂ ਇਸ ਪਾਠ ਹੈ:– ਅੰਤਰਜਾਮੀ ਲਖਿ ਮਨ ਮਾਂਹੀ। ਕਰਹੁ ਸ਼ੋਕ ਮਨ ਅਹੈ ਤੁਮਾਹੀ।

ਸਿੱਖਨਿ ਸੁਨਿ ਕੈ ਜਾਇ ਸੁਨਾਈ।ਕਰੀ ਮੌਨ ਤਬਿ ਗੁਰੁ ਗੋਸਾਈਂ।ਕਿਤਿਕ ਕਾਲ ਮਹਿੰ ਆਗਯਾ ਦੀਨਿ। 'ਕਰਹੁ ਓਟ ਇਸ ਦਿਸ਼ਿ ਤੇ ਚੀਨ ॥੩੨॥ ਭੀਤ[1] ਉਚੇਰੀ ਦਿਹੁ ਚਿਨਵਾਈ। ਆਵਤਿ ਜਾਤਿ ਨਹੀਂ ਦਰਸਾਈ[2]। ਤਬਿ ਸੁਨਿ ਸਿੱਖਨਿ ਤੈਸੇ ਕੀਨਸਿ। ਤਿਸ ਕੇ ਅੱਗੂ ਚਿਨਾਇ ਸੁ ਦੀਨਸਿ॥ ੩੩॥ ਜਾਨੀ[3] ਬੈਠਿ ਰਹਜੋ ਗਹਿ ਸੇਵਾ। ਦਰਸ ਨਹੀਂ ਹੈ ਤਬਿ ਗੁਰੁਦੇਵਾ। ਨਿਸ ਦਿਨ ਨਾਮ ਗੁਰੂ ਕੋ ਜਪੈ। ਆਤਪ, ਛੁਧਾ ਆਦਿ ਤੇ ਤਪੈ॥ ੩੪॥ ਮਨ ਮਹਿੰ ਪ੍ਰੇਮ ਇ੍ਹਾਇ ਬਿਸਾਲਾ।ਧਰਹਿ ਧਯਾਨ ਇਸਥਿਰ ਸਭਿ ਕਾਲ॥ ਗੁਰੁ ਕੋ ਸੇਵਕ ਖ੍ਵਾਜਾ ਜੋਈ। ਕੁਛ ਸੁਧਿ ਖਾਨ ਪਾਨ ਲੇ ਸੋਈ ॥ ੩੫ ॥ ਜਾਨੀ[4] ਕੋ ਇਕ ਜਾਨਾ ਬਿਨਾ[5]। ਕਛੁ ਨ ਸੁਹਾਵਤਿ ਉਰ ਇਕ ਛਿਨਾ[6]। ਭਯੋ ਪ੍ਰੇਮ ਤੇ ਚਿਤ ਮਸਤਾਨਾ। ਦਿਨ ਪ੍ਰਤਿ ਬ੍ਰਧਤੋ ਜਾਤਿ ਮਹਾਨਾ॥੩੬॥ ਗੁਰੁ ਪਯਾਰੇ ਕੀ ਲਾਗੀ ਲਗਨ। ਸਕਲ ਕਾਲ ਮਹਿੰ ਪ੍ਰੀਤਿ ਨਿਮਗਨ[7]। ਦਰਸ਼ਨ ਬਿਨਾ ਦਰਸ ਕਰਿ ਨੀਤ[8]। ਬਿਨਾਂ ਸੁਨਾਇ ਸੁ ਸੁਨਤੋ ਚੀਤ ॥ ੩੭॥ ਬਿਨ ਅਹਾਰ ਤੇ ਤ੍ਰਿਪਤਜੋ ਰਹੈ।ਮਨ ਮਹਿੰ ਮਸਤ ਮੌਨ ਸੁਖ ਲਹੈ। ਇਸ ਪ੍ਰਕਾਰ ਬੀਤਜੋ ਚਿਰ ਕਾਲ। ਸ਼੍ਰੀ ਸਤਿਗੁਰ ਨਹਿੰ ਕਰੀ ਸੰਭਾਲ ॥ ੩੮ ॥ ਤਿਸ ਉਰ ਪ੍ਰੀਤਿ ਘਟੀ ਨਹਿੰ ਕਜੋਂ ਹੂੰ। ਦਿਨ ਪ੍ਰਤਿ ਵਧਤਿ ਜਾਤਿ ਸੁਖ[9] ਤਜੋਂ ਹੂੰ। ਦਰਸ਼ਨ ਕੀ ਅਭਿਲਾਖ ਬਿਸਾਲਾ।–ਕਰਹਿੰ ਕ੍ਰਿਪਾ ਸਤਿ-ਗੁਰੁ ਕਿਸ ਕਾਲਾ ?॥੩੯॥ਇਕ ਦਿਨ ਬੈਠੇ ਸਭਾ ਮਝਾਰ।ਤਬਿ ਸਿੱਖਨਿ ਕਰ ਜੋਰਿ ਉਚਾਰਾ। 'ਬਡ ਸੇਵਾ ਮਹਿੰ ਸੱਯਦ ਜਾਨੀ। ਗੁਰ ਦਰਸ਼ਨ ਮਨ ਪ੍ਰੀਤੀ ਠਾਨੀ'॥੪੦॥ਸਹਜ ਸੁਭਾਇਕ ਸੁਨਿ ਗੁਰ ਕਹਜੋ।[10]–ਜੇ ਕਰਿ ਦਿਢ ਹਠ ਐਸੇ ਗਹਜੋ।ਤੌ ਅਬਿ ਜਾਇ ਡੁਬਹੁ ਦਰਿਆਉ–।ਹਮ ਢਿਗ ਤੇ ਤਿਹ ਦੇਹੁ ਸੁਨਾਉ' ॥੪੧॥ ਇਕ ਸਿਖ ਨੇ ਤਿਹ ਜਾਇ ਸੁਨਾਵਾ। 'ਹੁਕਮ ਗੁਰੂ ਨੇ ਇਮ ਫੁਰਮਾਵਾ'। ਜਾਨੀ ਸੁਨਿ ਹਰਖਜੋ ਅਸ ਬਚ ਕੋ। 'ਕਹਿਓ ਅਹੈ ਮੋਹਿ ਪ੍ਰਤਿ ਸਚੁਕੋ'॥੪੨॥ਦੌਰਜੋ ਜਾਇ ਨਦੀਮਹਿੰ ਪਰਜੋ।ਤੁਰਨ ਸਿਖਗੁਰੁ ਪਠਵਨਿ ਕਰਜੋ। ਡੁਬਤਿ ਜਾਨੀ ਵਹਿਰ ਨਿਕਾਸਾ।ਆਨਿ ਬਿਠਾਇ ਦੀਨਿ ਥਲ ਤਾਸਾ[11] ॥ ੪੩ ॥ ਬਹੁਰ ਸਿੱਖਨ ਬਹੁ ਕਰਹਿੰ ਸਪਾਰਸ਼। 'ਤੁਮਰੀ

---

[1]ਕੰਧ। [2](ਕੋਈ) ਆਉਂਦਾ ਜਾਂਦਾ ਨਾ ਦਿੱਸੇ ਸੁ। [3]ਨਾਮ ਹੈ ਸੱਯਦ ਦਾ। [4]ਪਿਆਰ ਬਿਨਾ [ਫ਼ਾ:, ਜਾਨਾਂ=ਪਿਆਰਾ।]। [5]ਛਿਨ ਮਾਤ੍ਰ। [6]ਮਸਤ। [7](ਬਾਹਰਲੇ) ਦਰਸ਼ਨ ਬਿਨਾਂ (ਅੰਤਰ ਆਤਮੇ) ਦਰਸ਼ਨ ਕਰਦਾ ਹੈ ਹਮੇਸ਼ਾਂ। [8]ਅੰਦਰ ਦਾ ਸੁਖ। [9]ਤਿਸੇ ਹੀ ਥਾਂ।

ਆਗਯਾ ਮਹਿੰ ਬਿਨ ਆਰਸ[1]। ਉਠੈ ਨਹੀਂ ਤਿਸ ਥਲ ਮਹਿੰ ਜੋ ਹੈ।ਨਾਤੁਰ ਰਾਵਰਿ ਦਰਸ਼ਨ ਪੈ ਹੈ' ॥ ੪੪ ॥ ਕਸਜੋ ਕਸੌਟੀ ਸ਼੍ਰੀ ਗੁਰੁ ਦੇਖਾ। ਜਾਨੀ ਜਾਨਾ ਪ੍ਰੇਮ ਵਿਸ਼ੇਖਾ[2]। ਪੁਨ ਕਹਿ ਪਠਜੋ 'ਰਿੱਧ ਸਿੱਧ ਲੈਹੁ। ਜਿਮ ਚਾਹਹੁ ਤਿਮ ਕਿਸ ਕਰਿ ਦੇਹੁ[3]' ॥ ੪੫ ॥ ਕਹਿ ਜਾਨੀ 'ਇਕ ਜਾਨਾਂ[4] ਬਿਨਾਂ। ਅਪਰ ਨ ਜਾਨੋਂ ਕੁਛ ਹੁਇ ਘਨਾ'। ਜਬਿ ਇਨ ਕੋ ਭੀ ਤ੍ਰਾਗ ਬਖਾਨਾ। ਦਰਸ਼ਨਲਾਗੀ ਪ੍ਰੀਤਿ ਮਹਾਨਾ॥੪੬॥ਤਬਿ ਜਾਨੀ ਕੋ ਨਿਕਟਿ ਬੁਲਾਇਵ। ਦੇ ਦਰਸ਼ਨ ਪ੍ਰਭੁ ਪੰਥ ਬਤਾਇਵ। ਸੁਨਤਿ ਸਮਾਧਹੁ ਪਰਮਾਨੰਦ। ਪਰਜੋ ਚਰਨ ਪਰ ਕਰ ਜੁਗ ਬੰਦਿ॥੪੭॥ਤਬਿ ਅੰਤਰ ਗਤਿ ਲਗੀ ਸਮਾਧਿ। ਮਿਟ ਗਈ ਬਜਾਧ ਰੁ ਆਧਿ ਉਪਾਧਿ। ਤਬਿ ਖ੍ਵਾਜਾ ਸਤਿਗੁਰੁ ਬੁਲਵਾਯੋ। ਦੌਨਹੁ ਪ੍ਰਤਿ ਅਸ ਹੁਕਮ ਅਲਾਯੋ ॥ ੪੮ ॥ 'ਪੂਰੀ ਪਰੀ ਤੁਮਾਰੀ ਸੇਵਾ। ਕਰੈ ਪ੍ਰਸੰਨ ਭਲੇ ਗੁਰੁਦੇਵਾ। ਅਬਿ ਕਿਸ ਥਲ ਹੁਇ ਰਹੋ ਇਕੰਤ। ਜਿਸ ਰਹਿਨੀ ਮਹਿੰ ਸੰਤ ਮਹੰਤ'॥੪੯॥ਮਾਨਜੋ ਬਾਕ 'ਕਰਹਿੰ ਹਮ ਐਸੇ'। ਰਹੋ ਕਿਤਿਕ ਦਿਨ ਪੂਰਬ ਜੈਸੇ। ਟਹਿਲ ਕਰਹਿੰ ਨਿਜ ਹਾਥਨਿ ਸਾਥ। ਚਰਨ ਸਪਰਸਹਿੰ ਸ਼੍ਰੀ ਗੁਰੁ ਨਾਥ ॥ ੫੦ ॥ ਬੇਪਰਵਾਹ ਮਗਨ ਮਨ ਰਹੈਂ। ਗੁਰੁ ਸ਼ਰਧਾ ਕੋ ਉਰ ਨਿਰਬਹੈਂ।ਮਨ ਸੰਕਲਪ ਸੁ ਜਥਾ ਉਠਾਇ। ਨੰਦ-ਲਾਲ ਤਿਨ ਕੇ ਢਿਗ ਆਇ[5] ॥ ੫੧ ॥ ਦੌਇਨ ਅਪਨਾ ਚੇਲਾ ਕੀਨਸਿ। ਪ੍ਰਭੁ ਕੋ ਪੰਥ ਤਾਂਹਿ ਕੋ ਦੀਨਸਿ। ਕਰਿ ਉਪਦੇਸ਼ ਕਹਜੋ ਤਿਸ ਤਾਈਂ। 'ਸੇਵਾ ਕੀਜਹਿ ਗੁਰੁ ਗੋਸਾਈਂ'॥੫੨॥ਨਿਜ ਥਦਲੇ ਮਹਿੰ ਸੇਵਾ ਹੋਤੁ। ਛੋਰਜੋ ਸੋ ਸਤਿਗੁਰੁ ਨਿਕੇਤ। ਨੰਦ ਲਾਲ ਕੈ ਪ੍ਰੇਮ ਬਿਸਾਲਾ। ਗੁਰੁ ਢਿਗ ਕਰਹਿ ਘਾਲਨਾ ਘਾਲਾ॥ ੫੩ ॥ ਸੁੰਦਰ ਤਿਹ ਸਰੂਪ ਗੁਰੁ ਹੇਰਾ। ਜਿਸ ਕੈ ਮਨ ਅਨੁਰਾਗ ਘਨੇਰਾ। ਹੋਇ ਪ੍ਰਸੰਨ 'ਸੋਹਿਲਾ'ਨਾਮਾਤਿਸ ਕੋ ਭਾਖਤਿ ਭੇ ਸੁਖ ਧਾਮ ॥ ੫੪ ॥ ਤਿਸ ਦਿਨ ਤੇ ਪ੍ਰਸਿੱਧ ਸਭਿ ਮਹੀਆ। ਨਾਮ ਸੋਹਿਲਾ ਜਿਸ ਕਿਸ ਕਹੀਆ। ਸਤਿਗੁਰੁ ਕੈ ਸੇਵੈ ਨਿਸ਼ਕਾਮ।ਮਨ ਧਾਵਤਿ ਪਾਯਹੁ ਬਿਸਰਾਮ ॥ ੫੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੇ 'ਖ੍ਵਾਜੇ ਅਤੇ ਜਾਨੀ ਸ੍ਰੋਯਦ ਕੋ' ਪ੍ਰਸੰਗ ਬਰਨਨੰ ਨਾਮ ਅਸ਼ਟ ਦੋਤ੍ਰਾਰਿੰਸਤੀ ਅੰਸੂ ॥ ੪੮ ॥

[1]ਬਿਨਾਂ ਆਲਸ। [2]ਜਾਨੀ ਦਾ ਜਾਣਿਆਂ ਬਹਤਾ ਪ੍ਰੇਮ। [3]ਰਿਧਿ ਸਿੱਧਿ ਲੈ ਲੈ (ਜਿਨ੍ਹਾਂ ਨਾਲ) ਜੋ ਜਿਸਨੂੰ ਚਾਹੋਂ ਸੋ ਕਰ ਦੇਵੋਂਗਾ। [4]ਪਿਆਰੇ। [5]ਜਜੋਂ ਹੀ ਕਿ ਮਨ ਵਿਚ ਸੰਕਲਪ ਉਠਾਇਆ, (ਕਿ ਕੋਈ ਆਪਣੇ ਥਾਂ ਹੁਰੂ ਸੇਵਾ ਵਿਚ ਛੱਡ ਕੇ ਹੁਰੀਲੇ, ਤਦੋਂ ਹੀ ਇਕ) ਨੰਦ ਲਾਲ ਨਾਮੇ ਉਨ੍ਹਾਂ ਪਾਸ ਆ ਗਿਆ।

੪੯. [ਬਾਬਾ ਬੁੱਢਾ ਜੀ ਤੇਂ ਆਦਿ ਸਤਿਗੁਰਾਂ ਦੀ ਮਹਿਮਾਂ ਸੁਣੀ]।

ਦੋਹਰਾ ॥ ਸ਼੍ਰੀ ਗੁਰੁ ਹਰਿ ਗੋਬਿੰਦ ਜੀ ਕਰਤਿ ਦਾਸ ਕੱਲਯਾਨ। ਇਕ ਦਿਨ ਬੈਠੇ ਸਭਾ ਮਹਿੰ, ਉਡਗਨ ਚੰਦ ਸਮਾਨ ॥੧॥ ਚੌਪਈ ॥ ਦਰਸ਼ਨ ਕਰਹਿੰ ਸਿੱਖ ਸੁਖ ਪਾਵਹਿੰ। ਮਹਾਂ ਪ੍ਰੇਮ ਤੇ ਬਲਿ ਬਲਿ ਜਾਵਹਿੰ। ਸ਼੍ਰੀ ਹਰਿ ਗੋਵਿੰਦ ਆਨੰਦ ਧਾਰਾ। ਸਾਹਿਬ ਬੁੱਢੇ ਸਮੁਖ ਨਿਹਾਰਾ॥ ੨॥ ਸੁੰਦਰ ਬਾਕ ਬਿਲਾਸ ਬਖਾਨਾ। "ਹੇ ਭਾਈ! ਤੁਮ ਬੈਸ ਮਹਾਨਾ। ਸ਼੍ਰੀ ਨਾਨਕ ਕੀ ਕੀਨੀ ਸੇਵਾ ਸੋਵੈ ਸ਼੍ਰੀ ਅੰਗਦ ਗੁਰਦੇਵਾ ॥ ੩ ॥ ਤਿਨ ਕੀ ਜੁਗਤਿ ਅਪਰ ਸ਼ੁਭ ਕਰਨੀ। ਕਰੀ ਨਿਹਾਰਨਿ ਦੁਰਮਤਿ ਦਰਨੀ[1]। ਜਥਾ ਚਰਿੱਤ੍ਰ ਕੀਏ ਸ਼੍ਰੀ ਨਾਨਕ। ਬਾਕ ਅਮੋਲ ਮਨੋ ਮਨਿ ਮਾਨਕ[2] ॥ ੪ ॥ ਭੁਕਤਿ ਮੁਕਤਿ ਸਭਿ ਹਾਜ਼ਰ ਜਿਨ ਕੇ। ਕਰੇ ਕਰਮ ਹੇਰੇ ਤੁਮ ਤਿਨ ਕੇ। ਸ਼੍ਰੀ ਅੰਗਦ ਗੁਰ ਅਮਰ ਗੁਸਾਈਂ। ਸਭਿ ਲੀਲਾ ਜਿਮ ਕੀਨਿ ਸੁਹਾਈ ॥ ੫ ॥ ਸੁਖਦ ਕਰੀ ਜਸ ਭੀਨਹੁ[3] ਕਰਨੀ। ਹਮਹਿੰ ਸੁਨਾਵਹੁ ਤਿਮ ਦੁਖ ਹਰਨੀ। ਸੁਨੀ ਅਪਰ ਨੇ ਕਿਸ ਤੇ ਕਾਨ[4]। ਤੁਮ ਬਿਦਮਾਨ ਬਿਲੋਕਨਿ ਠਾਨਿ[5]॥੬॥ਅਹੋ ਪੁਰਾਤਨ ਪਰਮ ਪ੍ਰਬੀਨਾ। ਗੁਰ ਸਿੱਖੀ ਸ਼ਰਧਾ ਮਨ ਭੀਨਾ[6]। ਸ਼੍ਰੀ ਹਰਿ ਗੋਵਿੰਦ ਕੇ ਬਚ ਸੁਨੇ। ਮੁਸਕਾਵਤਿ ਬੁੱਢਾ ਬਚ ਭਨੇ ॥ ੭ ॥ "ਅੰਤਰਜਾਮੀ ਤੁਮ ਸਭਿ ਜਾਨੋ। ਭੂਤ ਭਵਿੱਖਤ ਨਾਂਹਿ ਨ ਛਾਨੋ[7]। ਤੁਮ ਸੂਰਜ ਮੈਂ ਦੀਪ ਸਮਾਨੋ। ਕਜ਼ਾ ਮੈਂ ਕਰੋਂ ਪ੍ਰਕਾਸ਼ ਬਖਾਨੋ ॥ ੮ ॥ ਸਤਿਗੁਰ ਕੇ ਗੁਨ ਮਹਦ ਮਹਾਨੋ। ਮਮ ਮਤਿ ਲਘੁ ਕੈਸੇ ਤਿਸ ਜਾਨੋ। ਕਿਮ ਸੁਕਤਾ ਤੇ ਸਿੰਧ ਉਲੀਚੋਂ[8]। ਕਿਮ ਕਰਿ ਛਾਦੋਂ ਭਾਨੁ ਮਰੀਚੋ[9] ॥ ੯ ॥ ਸੁਨਿ ਸਤਿਗੁਰ ਬੋਲੇ "ਹਮ ਜਾਨੈਂ ਜਿਮ ਤੁਮ ਭਾਖਹੁ ਤਥਾ ਪਛਾਨੈਂ। ਸਭਿ ਕਿਛ ਹਮਰੇ ਗਜ਼ਾਤ ਜਦਾਪੀ[10] ਸੁਨਨੋ ਚਹੈਂ ਤੁਵ ਬਦਨ[11] ਤਦਾਪੀ ॥੧੦॥ ਸਤਿਗੁਰ ਕੇ ਨਿਤ ਸਨਮੁਖ ਰਹਨੋ ਕਰਨੀ ਜੁਗਤਿ ਸੁਭਾਵ ਸੁ ਲਹਨੋ ਯਾਂ ਤੇ ਸਭਿ ਹੂੰ ਬਰਨਨ ਕਰੀਐ। ਹਮਰੇ ਉਰ ਪ੍ਰਸੰਨਤਾ ਧਰੀਐ" ॥ ੧੧ ॥ ਸੁਨਿ ਭਾਈ ਬ੍ਰਿਧ ਪਰਮ ਸਿਆਨਾ। ਲਗਨੋ ਬਿਚਾਰਨਿ ਕਰਿ ਕਰਿ ਧਯਾਨਾ—ਕੌ ਕੌ ਜੁਗਤਿ ਗੁਰੂ ਕੀ ਕਹੌਂ। ਮੈਂ ਅਜਾਨ ਗਤਿ ਸਭਿ ਕਿਮ ਲਹੌਂ—॥ ੧੨ ॥ ਇਮ

[1] ਦੁਰਮਤ ਨਾਸ਼ ਕਰਨੇ ਵਾਲਾ। [2] ਮਨ ਦੇ ਰਤਨ। (ਅ) ਮਣੀ ਤੇ ਮਾਣਕ। [3] ਜਿਵੇਂ ਤਿੰਨਾਂ ਜੀ (ਸਤਿਗੁਰਾਂ) ਨੇ। [4] ਹੋਰ ਤਾਂ (ਕਿਸੇ ਨੇ) ਕਿਸੇ ਤੋਂ ਕੰਨੀਂ ਸੁਣੀ ਹੀ ਹੋਵੇਗੀ। [5] ਤੇ ਤੁਸਾਂ ਨੇ ਪ੍ਰਤੱਖ ਦੇਖੀ ਹੈ। [6] ਛਿਪੀ ਹੋਈ ਨਹੀਂ ਹੈ। [7] ਸਿਪੀ ਨਾਲ ਸਮੁੰਦ੍ਰ ਕੀਕੂੰ ਛੱਟਿਆ ਜਾਵੇ। [ਉਲੀਚਨਾ=ਛੱਟਣਾ]। [8] ਸੂਰਜ ਦੀਆਂ ਕਿਰਨਾਂ ਕਿਵੇਂ ਢੱਕੀਆਂ ਜਾਣ। [9] ਭਾਵੇਂ। [10] ਮੁੰਹ ਤੋਂ।

ਚਿਤਵਨ ਕਰਿ ਕਰਿ ਮਤਿ ਮਥਾ[1]। ਰਿਦੈ ਪ੍ਰਕਾਸ਼ੀ ਅਦਭੁਤ ਕਥਾ। ਸ਼੍ਰੀ ਹਰਿਗੋਵਿੰਦ ਦਿਸ਼ਾ ਨਿਹਾਰਾ। 'ਸੁਨਹ ਗੁਰੂ!' ਇਮ ਬਾਕ ਉਚਾਰਾ ॥੧੪॥ 'ਸ਼੍ਰੀ ਬਾਬਾ ਨਾਨਕ ਅਵਤਾਰ। ਸੁਭਹਿ ਪ੍ਰਕਾਸ਼ੀ ਕਰਨੀ ਸਾਰ। ਜਨਮਭਿ ਹੀ ਅਜ਼ਮਤ ਬਿਦਤਾਈ। ਸਗਰੇ ਜਗ ਮਹਿੰ ਮਹਿਮਾ ਛਾਈ ॥ ੧੪ ॥ ਮਤਿਮੰਦਨਿ ਕੋ ਪੰਥ ਬਤਾਯੋ। ਸੰਤਨ ਕੋ ਉਪਦੇਸ਼ ਦ੍ਰਿੜਾਯੋ। ਮੀਰ,ਪੀਰ ਤੁਰਕਨ ਕੇ ਸਾਰੋਪਰੇ ਸ਼ਰਨ ਉਰ ਸ਼ਰਧਾ ਧਾਰੇ॥੧੫॥ਜੋਗੀ,ਸਿੱਧ,ਨਾਥ, ਬ੍ਰਹਮਚਾਰੀ। ਤਪੀ, ਦਿਗੰਬਰ[2], ਜੋ ਪਟਧਾਰੀ[3]। ਸੰਨਯਾਸੀ ਆਦਿਕ ਕੋ ਗਨੈ। ਸਾਧ ਬੇਖ ਬਡ ਲਘੁ ਜੇ ਘਨੈ ॥ ੧੬ ॥ ਕਲਜੁਗ ਮਹਿੰ ਤਿਨ ਕੋ ਬਡ ਮਾਨੈ। ਗੁਰੂ ਸਕਲ ਜਗ ਨੇ ਕਰਿ ਜਾਨੈ। ਤੀਨ ਲੋਕ ਮਹਿੰ ਬਧਨੋ ਪ੍ਰਤਾਪੈ। ਸੁਰ ਨਰ ਅਸੁਰ ਸਿੱਖ ਨਿਜ ਥਾਪੈ ॥ ੧੭ ॥ ਅਧਿਕ ਦਰਬ ਸਤਿ-ਨਾਮ ਬਟੋਰਾ। ਜਿਸਹਿ ਅਹੈ ਮਮ ਲਗੈ ਨ ਚੋਰਾ[4]। ਪ੍ਰੇਮ ਭਗਤਿ ਕੇ ਭਰੈ ਭੰਡਾਰੇ। ਭਰਿ ਸਤਿਨਾਮ ਖਜ਼ਾਨੇ ਸਾਰੇ ॥ ੧੮ ॥ ਸ਼੍ਰੀ ਅੰਗਦ ਕੋ ਸੌਂਪਨਿ ਕਰੋਨਿਖੁਟਹਿੰ ਜੋ ਨ[5], ਰਹੈਂ ਸਦ ਭਰੋਨਿਤਪ੍ਰਤਿ ਖਰਚੈ ਬ੍ਰਿਧਤਾ ਲਹੈਂ[6]। ਦਾਰਿਦ ਜਨਮ ਮਰਨ ਕੋ ਦਹੈਂ ॥ ੧੯ ॥ ਦੂਤੀਏ ਪਾਤਿਸ਼ਾਹ ਨੇ ਲੀਨਸਿ। ਰਾਖੇ ਗੁਹਜ ਬਿਦਤਿ ਨਹਿੰ ਕੀਨਸਿ। ਕਿਸ ਕੋ ਹਿਤ ਕਰਿ ਨਹਿੰ ਦਿਖਰਾਏ*। ਮੁਖ ਤੇ ਕਹਿ ਨਹਿੰ ਕਾਹੁੰ ਸੁਨਾਏ ॥੨੦॥ ਪਲ ਪਲ ਬਧਹਿ ਅਧਿਕ ਅਧਿਕਾਈ। ਅਤਿ ਅਪਾਰ ਗਤਿ ਲਖੀ ਨ ਜਾਈ॥ਭਾਉ ਦਿਖਾਇ ਪਰਮ ਅਵਧੂਤ। ਨਿਰਵਿਕਲਪ[7] ਨਿਰਲੰਬ[8], ਸ ਪੂਤ[9] ॥ ੨੧ ॥ ਸਿੱਧਿ, ਸ਼ਕਤਿ ਨਹਿੰ ਬਿਦਤਨਿ ਪਾਵੈ। ਪਰਮਾਨੰਦ ਨਿਮਗਨ ਬਿਹਾਵੈ। ਅੰਤਰ ਗਤੀ ਅਖੰਡ ਸਮਾਧਿ। ਇਕ ਰਸ ਪੁੰਨ ਨ ਪਾਪ ਬਧਾਧਿ ॥ ੨੨ ॥ ਅਜਰ ਜਰਨ ਗਤਿ ਅਸ ਦਿਖਰਾਈ। ਭੂਤ ਭਵਿੱਖ ਨ ਕਿਸ ਹੂੰ ਪਾਈ। ਸਤਿਗੁਰ ਕੇ ਘਰ ਬ੍ਰਿਨਾ ਨ ਆਨ[10]।ਸੁਨੀ ਨ ਹੋਰੀ ਕਿਤਹੁੰ ਜਹਾਨ ॥ ੨੩ ॥ ਅਮਰ-ਦਾਸ ਸਤਿਗੁਰੂ ਪ੍ਰਬੀਨ। ਸਕਲ ਖਜ਼ਾਨੋ ਤਿਨਕੋ ਦੀਨਿ। ਲੈ ਕਰਿ ਨਾਮ ਭਗਤਿ ਭੰਡਾਰ। ਜਿਨ ਗੁਨ ਅੰਤ ਨ ਪਾਰਾਵਾਰ ॥ ੨੪ ॥ ਤਿਨਹੁੰ ਨਵੀਨ ਜੁਗਤਿ ਬਿਦਤਾਈ। ਆਏ ਸ਼ਰਨ ਜਿ ਨਰ ਸਮੁਦਾਈ। ਬਖ਼ਸ਼ਨੋ ਸਭਿ ਕੋ ਨਾਮ ਖਜ਼ਾਨਾ। ਨੌਂ ਨਿਧਿ, ਰਿਧਿ, ਸਿਧਿ ਦੀਨਿ ਮਹਾਨਾ ॥ ੨੫ ॥ ਸੋ

[1]ਬੁੱਧਿ ਵਿੱਚ ਵਿਚਾਰ ਕੀਤੀ। [2]ਨਾਂਗੇ ਜੈਨੀ। [3]ਕੱਪੜੇ ਪਹਿਨਣ ਵਾਲੇ। [4]ਹੰਕਾਰ ਮਮਤਾ ਆਦਿ ਚੋਰ। [5]ਮੁਕਦੇ ਨਹੀਂ। [6]ਖਰਚਣ ਨਾਲ ਵੱਧਦੇ ਹਨ। [7]ਕਲਪਨਾ ਰਹਿਤ। [8]ਆਸਰਾ ਰਹਿਤ। [9]ਸਹਿਤ ਪਵਿੱਤ੍ਰਤਾ। [10]ਹੋਰ ਥਾਂ। *ਪਾ:-ਕਰਿ ਕਰਿ ਦਿਖਰਾਏ।

ਹਰਿ ਧਨ ਦੁਹੂੰ ਹਾਥ ਲੁਟਾਯੋ।ਜੋ ਸ਼ਰਨਾਗਤ ਸਕਿ ਨੈ ਪਾਯੋ। ਚਹੁੰ ਦਿਸ਼ਿ ਬਿਦਿਸ਼ਿਨਿ ਮਹਿੰ ਪਸਰਾਯੋ।ਜਹਿੰ ਕਹਿੰ ਜਗ ਮਹਿੰ ਨਾਮ ਜਪਾਯੋ ॥੨੬॥ ਗੁਰ ਸਮ ਦਾਤਾ ਕਹੂੰ ਨ ਅਹੈ। ਬਡ਼ਭਾਗੀ ਸਭਿਹਿਨਿ ਭਬਿ ਲਹੈ। ਜਿਨ ਸੇਵੈ ਹੈ ਕਰਿ ਨਿਹਕਾਮ। ਤਿਸ ਨੈ ਲਯੋ ਨਕਦ ਹਰਿਨਾਮ ॥ ੨੭ ॥ ਜਿਨ ਸਕਾਮ ਗੁਰ ਸੇਵਨਿ ਕੀਨਾ। ਰਿਧਿ ਸਿਧਿ ਸਹਤ ਨਾਮ ਪ੍ਰਭੁ ਦੀਨਾ।[1]ਇਕ ਕਰ ਭਯੋ 'ਭੁਗਤਿ'ਗੁਰ ਸੇਵਾ। ਦੁਤਿਯ ਹਾਥ'ਕਰੁਨਾ'ਗੁਰਦੇਵਾ'[1]॥ ੨੮ ॥ ਇਨ ਦੁਹੂ ਹਾਥਨਿ[2] ਨਾਮ ਖਜਾਨਾ।ਪ੍ਰਗਟ ਲੁਟਾਯਹੁ ਸਭਿ ਜਗ ਜਾਨਾ। ਦਿਨ ਪ੍ਰਤਿ ਕਰਤਿ ਰਹੈ ਅਸ ਲੀਲਾ। ਬਖ਼ਸ਼ਤਿ ਬਖ਼ਸ਼ਿਸ਼ ਅਧਿਕ ਸੁਸ਼ੀਲਾ ॥ ੨੯ ॥ ਭਬਿ ਮੈਂ ਦੇਖੇ ਧਰਿ ਕਰਿ ਧਯਾਨਾ।ਕਿਸ ਪ੍ਰਕਾਰ ਹੈ ਨਾਮ ਖਜ਼ਾਨਾ। ਰੰਚਕ ਹਰਿ ਧਨ ਘਟਸੋ ਨ ਕੋਈ। ਅਦਭੁਤ ਗਤਿ ਅਵਿਲੋਕੀ ਸੋਈ ॥ ੩੦ ॥ ਬਧਸੋ ਅਨੰਤ ਗੁਨਾ ਭੰਡਾਰਾ। ਜਿਸ ਨਿਸਤਾਰੇ ਲੋਕ ਹਜ਼ਾਰਾਂ। ਪਿਖਿ ਚਰਿੱਤ੍ਰ ਮੈਂ ਬਹੁ ਬਿਸਮਾਯੋ। ਨਿਜ ਮਤਿ ਕਰਿ ਕੁਛ ਜਾਇ ਨ ਪਾਯੋ ॥ ੩੧ ॥ ਭਬਿ ਮੈਂ ਤਿਨ ਕੇ ਹੋਇ ਅਗਾਰੀ। ਬਹੁਤ ਭਾਂਤਿ ਕੀ ਸਤੁਤਿ ਉਚਾਰੀ। ਸ਼੍ਰੀ ਗੁਰੂ ਅਮਰਦਾਸ ਬੱਖਯਾਤਾ।ਧੰਨ ਧੰਨ ਸਭਿ ਤੇ ਬਡ ਦਾਤਾ ॥ ੩੨ ॥ ਸਮ ਪਾਰਸ ਕੀ ਪਰਸਤਿ ਰਹੈ। ਨਰ ਲੋਹਾ ਕੰਚਨਤਾ ਗਹੈ[3]।ਬਾਵਨ ਚੰਦਨ ਸਮ ਜਗ ਬਿਰੇ।ਨਰ ਤਰੁਵਰ ਸ੍ਰੀ ਖੰਡ[4] ਸਭਿ ਕਰੈ॥ ੩੩ ॥ ਗੰਗਾ ਜਲ ਪਾਵਨ ਸਮ ਹੋਏ। ਆਇ ਅਪਾਵਨ ਭੀ ਮਿਲਿ ਕੋਏ[5]। ਇਕ ਸਮ ਸੋ ਸਗਰੇ ਕਰਿ ਦਏ। ਮੋਖ ਉਚਿਤ ਸੇਵਕ ਸਭਿ ਕਿਏ॥੩੪॥ ਜਿਮ ਸਮੁੰਦ੍ਰ ਮਹਿੰ ਜਲ ਚਲਿ ਆਯੋ। ਤਿਨ ਸਰੂਪ ਸੋ ਅਪਨਿ ਬਨਾਯੋ। ਇਸ ਪ੍ਰਕਾਰ ਕੇ ਚਲਿਤ ਤੁਮਾਰੇ। ਅਨ ਗਨ ਅਪਨੇ ਦਾਸ ਉਧਾਰੇ'॥੩੫॥ ਕਹਤਿ ਬਿੱਧ'ਮੈਂ ਐਸੇ ਦੇਖੇ। ਤੀਨ ਗੁਰਨਿ ਕੇ ਕਰਮ ਵਿਸ਼ੇਖੇ। ਅਪਰ ਬਾਤ ਕਯਾ ਬਰਨਨ ਕਰੌਂ। ਸਭਿ ਕਹਿਬੇ ਕੀ ਸ਼ਕਤਿ ਨ ਧਰੌਂ ॥੩੬॥ ਤੁਮ ਸੂਬੱਗ ਕੁਛ ਨਾਂਹਿਨ ਛਾਨੋ[6]। ਜੋ ਜੋ ਕੀਨਿ ਆਪ ਹੀ ਜਾਨੋ'। ਸੁਨਿ

[1]ਭਾਵ—ਗੁਰੂ ਜੀ ਨੇ ਜੋ ਸ਼ੇਵਾ ਤੇ ਭਗਤੀ ਕੀਤੀ ਹੈ ਦੂਸਰੇ ਸਤਿਗੁਰਾਂ ਦੀ, ਸੋ ਇਕ ਹੱਥ ਤਾਂ ਗੁਰਸੋਵਾ 'ਭਗਤੀ' ਰੂਪ ਹੋ ਗਿਆ ਹੈ, ਜਿਸ ਕਰਕੇ ਇਹ ਹੱਥ ਨਾਮ ਆਦਿ ਸੱਚੇ ਧਨਾਂ ਨਾਲ ਭਰਪੂਰ ਹੈ, ਦੂਸਰਾ ਹੱਥ ਗੁਰਦੇਵ ਜੀ ਦਾ ਆਪਣੇ ਮ੍ਰਿਦੁਲ ਸੁਭਾਵ ਤੋਂ ਬਖਸ਼ਿਸ਼ ਰੂਪ ਹੋਰਿਹਾ ਹੈ। [2]ਇਨ੍ਹਾਂ ਦੁਹਾਂ ਹਥਾਂ ਨਾਲ.....। [3]ਭਾਵ—(ਗੁਰੂ ਜੀ) ਨਰਾਂ ਰੂਪੀ ਲੋਹੇ ਨੂੰ ਪਾਰਸ ਸਮ ਛੁੰਹਦੇ ਰਹੇ (ਉਹ ਨਰ) ਸੋਨਾ ਹੁੰਦੇ ਗਏ। [4]ਚੰਦਨ। [5]ਭਾਵ ਇਹ ਹੈ ਕਿ ਨਦੀ ਨਾਲੇ ਮੈਲੇ ਕਚੈਲੇ ਗੰਗਾ ਨੂੰ ਮਿਲਕੇ ਗੰਗਾ ਹੀ ਕਹਾਉਂਦੇ ਤੇ ਉਹੋ ਸਤਿਕਾਰ ਪਾਉਂਦੇ ਹਨ। [6]ਕੁਛ ਲੁਕਿਆ ਨਹੀਂ ਹੈ (ਤੁਸਾਂ ਤੋਂ)।

ਬ੍ਰਿਧ ਤੇ ਸ਼੍ਰੀ ਹਰਿ ਗੋਵਿੰਦ । ਨਿਜ ਸਮਾਧਿ ਮਹਿੰ ਥਿਰੇ ਬਿਲੰਦ ॥ ੩੭ ॥
ਅਚਲ ਸਰੀਰ ਸਕਲ ਹੁਇ ਗਯੋ । ਕੋ ਨ ਸਭਾ ਮਹਿੰ ਬੋਲਤਿ ਭਯੋ। ਰਹੇ
ਨਿਮਗਨ ਜਾਮ, ਪੁਨ ਜਾਗੇ । ਬਹੁਰ ਬ੍ਰਿੱਧ ਦਿਸ਼ਿ ਦੇਖਨਿ ਲਾਗੇ ॥ ੩੮ ॥
'ਵਾਹੁ ਵਾਹੁ' ਸ੍ਰੀ ਮੁਖਹੁੰ ਉਚਾਰਾ । 'ਹੋ ਭਾਈ ! ਤੁਮ ਸਿੱਖ ਉਦਾਰਾ। ਸਭਿ
ਸਤਿਗੁਰ ਕੋ ਨਿਤ ਬਹੁ ਪ੍ਯਾਰੋ । ਤੋ ਸਮ ਸਿੱਖੀ ਅਪਰ ਨ ਧਾਰੋ[1] ॥੩੯॥
ਅਦਭੁਤ ਕਥਾ ਸੁਨਾਵਨਿ ਕੀਨਿ । ਹਮਰੇ ਮਨ ਆਨੰਦ ਬਡ ਦੀਨਿ ।
ਐਸੀ ਗਾਥਾ ਤੁਮ ਸਭਿ ਜਾਨੋ। ਸਤਿਗੁਰ ਘਰ ਕੋ ਭੇਵ ਪਛਾਨੋਂ ॥ ੪੦ ॥
ਯਾਂਹੀ ਤੇ ਹਮ ਬੂਝ ਸੁ ਲੀਨੋ।ਜਥਾ ਜੋਗ ਤੁਮ ਭਾਖਨਿ ਕੀਨੋ' । ਸੁਨਿ ਕਰਿ
ਸਰਬ ਸਿੱਖ ਹਰਖਾਏ। 'ਧੰਨ ਧੰਨ' ਬ੍ਰਿਧ ਕੋ ਪੁਨਿ ਗਾਏ॥ ੪੧ ॥ ਮਹਿਮਾ
ਮਹਾਂ ਜਾਨਿ ਸਭਿ ਲੀਨਿ । ਸਿਰ ਨਿਵਾਇ ਕਰਿ ਬੰਦਨ ਕੀਨਿ । ਇਸ
ਪ੍ਰਕਾਰ ਗੁਰ ਕਰੇ ਬਿਲਾਸਾ । ਸੰਤ ਉਧਾਰਤਿ ਦੁਸ਼ਟ ਬਿਨਾਸਾ ॥ ੪੨ ॥
ਬੀਰ, ਅਰਿੰਦਮ[2], ਧੀਰਜ ਧਾਰੀ । ਰਣ ਮਹਿੰ ਅਚਲ ਬਲੀ, ਭੁਜ ਭਾਰੀ।
ਮਹਾਂ ਧਨੁਖ ਨਿਸ਼ਠੁਰ ਧਰਿ ਹਾਥ । ਸਰਪ ਸਮਾਨ ਬਾਨ ਖਰ ਸਾਥ॥੪੩॥
ਹਤਹਿੰ ਸ਼ੱਤ੍ਰੁ ਗਨ ਅਰਹਿ ਨ ਕੋਈ । ਬਚੈ ਸੁ ਰਣ ਤਜਿ ਭਾਜਹਿ ਜੋਈ।
ਕਰਾਮਾਤ ਕੋ ਰਾਖਹਿੰ ਗੋਈ[3]।ਕਰਹਿੰ ਕ੍ਰਿੱਤ ਨਰ ਅਨੁਹਰ[4]ਹੋਈ ॥੪੪॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੇ 'ਭਾਈ ਬ੍ਰਿੱਧ' ਪ੍ਰਸੰਗ ਬਰਨਨੰ ਨਾਮ ਏਕਉਨ ਪੰਚਾਸਤੀ ਅੰਸੂ ॥ ੪੯ ॥

੫੦. [ਬਾਬਾ ਵਿਦਾ । ਕਾਂਸ਼ੀ ਸੰਗਤ । ਬਾਜ ਬਟੇਰ]।

ਦੋਹਰਾ ॥ ਰਹੇ ਕਿਤਿਕ ਦਿਨ ਗੁਰੂ ਢਿਗ ਬ੍ਰਿਧ ਸਾਹਿਬ ਬਡ ਧੀਰ । ਬ੍ਰਿੱਧ
ਅਵਸਥਾ ਪਰਮ ਭੀ[5] ਨਿਰਬਲ ਭਯੋ ਸਰੀਰ ॥ ੧ ॥ ਚੌਪਈ ॥ ਲਖੁ ਨੇ
ਚਲਨਿ ਚਿਤ ਅਪਨਿ ਸਥਾਨੀ । ਤਜਨਿ ਸਰੀਰ ਦਸ਼ਾ ਨਿਯਰਾਨੀ[6]ਸ਼੍ਰੀ
ਨਾਨਕ ਗੁਰ ਤੇ ਸਿਖ ਹੋਯੋ।ਖਸ਼ਟਮ ਹਰਿਗੋਵਿੰਦ ਗੁਰ ਜੋਯੋ ॥੨॥ ਖ਼ਸ਼ਟ
ਗੁਰਨਿ ਕੇ ਚਲਿਤ ਨਿਹਾਰੇ । ਰਹਨੋ ਸਮੀਪੀ ਗਯਾਨ ਉਦਾਰੇ । ਜਿਸ ਕੇ
ਕਰ ਤੇ ਨਿਕਸਹਿ ਟੀਕਾ[6] । ਸੋ ਗੁਰ ਬਨਹਿ ਸਭਿਨਿ ਸੋ ਟੀਕਾ[7] ॥ ੩ ॥
ਗੁਰ ਘਰ ਮਹਿੰ ਜਿਸ ਕੋ ਸਮ ਆਨ ਨ[8] । ਫੁਰਹਿ ਬਾਕ ਜਿਮ ਨਿਕਸਹਿ
ਆਨਨ[9] । ਇਕ ਦਿਨ ਬੈਠੇ ਬਿਨੈ ਬਖਾਨੀ । 'ਬਿਨਾਂ ਭਨੇ ਸਭਿ ਕੀ ਤੁਮ
ਜਾਨੀ ॥ ੪ ॥ ਅਬਿ ਮੈਂ ਗਮਨ ਚਹੌਂ ਨਿਜ ਨਗਰੀ । ਬੀਤ ਗਈ
ਆਵਰਦਾ[10] ਸਗਰੀ।ਕ੍ਰਿਪਾ ਸਿੰਧੁ!ਇਕ ਬਰ ਅਬਿ ਦੀਜੈ।ਮੋਹਿ ਮਨੋਰਥ ਕੋ

[1]ਹੋਰ ਕਿਸੇ ਨਹੀਂ ਧਾਰੀ । [2]ਵੈਰੀ ਨਾਸ਼ਕ (ਤੇ)। [3]ਗੁਪਤ । [4]ਮਨੁਖ ਸਮਾਨ। [5]ਬਹੁਤੀ ਹੋਈ।
[6]ਤਿਲਕ । [7]ਸਾਰਿਆਂ ਦਾ ਸ਼ਿਰੋਮਣ । [8]ਹੋਰ ਨਹੀਂ । [9]ਮੁਖੋਂ ਜਿਵੇਂ ਨਿਕਲੇ। [10]ਆਯੂ!

ਸਫਲੀਜੈ' ॥ ੫ ॥ ਸੁਨਿ ਸ਼੍ਰੀ ਹਰਿਗੋਬਿੰਦ ਬਖਾਨਾ। 'ਤੁਮ ਤੇ ਨਹਿੰ ਅਦੇਯ ਹਮ ਜਾਨਾ।ਤਨ ਮਨ ਧਨ ਜੋਤਿਕ ਹੈ ਮੇਰੋ।ਕ੍ਰਿਪਾ ਆਪ ਕੀ ਤੇ ਨਿਤ ਹੇਰੋ॥ ੬ ॥ ਮੋਕਹੁ ਸੇਵਕ ਅਪਨਿ ਪਛਾਨਹੁ । ਜਿਮ ਚਾਹਤਿ ਤਿਮ ਹੁਕਮ ਬਖਾਨਹੁ'। ਸੁਨਤਿ ਬ੍ਰਿਧ ਨੇ ਕਿਯ ਬੜਿਆਈ। 'ਇਹੀ ਰੀਤਿ ਰਾਵਰਿ ਬਨਿ ਆਈ ॥੭॥ ਅਬਿ ਕੁਛ ਨਹੀਂ, ਸਨਾਤਨ ਅਹੈ[1]। ਬੇਦ ਪੁਰਾਨ ਸੰਤ ਸਭਿ ਕਹੈਂ। ਜਨ ਕੀ ਅਪਨੇ ਤੇ ਅਧਿਕਾਈ[2]। ਕਰਤਿ ਕ੍ਰਿਪਾ ਕਰਿ,ਸਭਿ ਲਖਿ ਪਾਈ ॥ ੮ ॥ ਅਪਨੋ ਪ੍ਰਣ ਰਣ ਮਹਿੰ ਕਰਿ ਕਾਚਾ। ਭੀਖਮ ਕੋ ਨਿਰਬਾਹਨੋ ਸਾਚਾ[3]*। ਇੱਤਯਾਦਿਕ ਕੇਤਿਕ ਥਲ ਭਨੀਯਹਿ। ਅੰਤ ਨ ਪਾਇ ਸਕਹਿੰ ਜੇ ਗਨੀਅਹਿ ॥ ੯ ॥ ਮਨ ਮੇਰੇ ਮਹਿੰ ਬਸਹੁ ਗੁਸਾਈਂ। ਸਥਿਰ ਸੁਮੇਰ ਸਮਾਨ ਸਦਾਈ। ਜਬਿ ਮੇਰੋ ਕਬਿ ਆਇ ਸੰਦੇਸਾ। ਸੁਨਹੁੰ ਗਰੀਬ ਨਿਵਾਜ ਅਸ਼ੇਸ਼ਾ॥੧੦॥ਤਬਿ ਜਨੋਂ ਕਨੋਂ ਕਰਿ ਦਰਸ਼ਨ ਦੀਜੈ।ਇਹ ਬਿਨਤੀ ਮੇਰੀ ਸੁਨਿ ਲੀਜੈ'। 'ਇਮ ਹੀ ਹੋਇ' ਕਹਯੋ ਗੁਰ ਜਬੈ। ਦੁਹੁੰ ਦਿਸ਼ਿ ਪਦ ਬੰਦਨ ਕਰਿ ਤਬੈ॥੧੧॥ਜੋਧ,ਅਜੈਤਾ,ਜੀਵਾ ਤੀਨ। ਤਿਨਹੁੰ ਗੁਰੂ ਕੋ ਬੰਦਨ ਕੀਨਿ। ਚਾਰੋਂ ਚਲੇ ਖੁਸ਼ੀ ਕੋ ਪਾਇ। ਸਿਮਰਤਿ ਸ਼੍ਰੀ ਨਾਨਕ ਸੁਖਦਾਇ॥ ੧੨ ॥ ਲਖਿ ਕੈ ਰੁਖ ਗੁਰ ਕੋ ਗੁਰਦਾਸਾਕਰਯੋ ਬਾਸ ਸੁਖਰਾਸਹਿ ਪਾਸ। ਬ੍ਰਿਧ ਕੋ ਬਿਦਾ ਕਰਨਿ ਤਿਸ ਬੇਰੇ। ਚਲੇ ਗੁਰੂ ਸੰਗ ਸਿੱਖ ਘਨੇਰੇ ॥ ੧੩ ॥ ਗਏ ਦੂਰ ਲਗਿ ਬ੍ਰਿਧ ਫਿਰ ਹੋਯੋ। ਸਤਿਗੁਰ ਪਾਇਨ ਆਵਤਿ ਜੋਯੋ। ਕਰਤਿ ਪਰਸਪਰ ਬੰਦਨ ਭਲੇ। ਗੁਰ ਕੋ ਮੋਰਿ ਅਗਾਰੀ ਚਲੇ ॥ ੧੪ ॥ ਦੋਹਰਾ ॥ ਗ੍ਰਾਮ ਨਾਮ ਰਮਦਾਸ ਕੋ ਬ੍ਰਿਧ ਕੋ ਸਦਨ ਸਦਾਇ। ਤਹਿੰ ਕੋ ਪਹੁੰਚੇ ਜਾਇ ਕਰਿ ਗੁਰ ਗੁਨ ਭਨਿ ਸਮੁਦਾਇ॥੧੫॥ ਚੌਪਈ॥ਸ਼੍ਰੀ ਹਰਿਗੋਬਿੰਦ ਸਭਿ ਸੁਖ ਸਾਜੈਂ।ਸ਼੍ਰੀ ਹਰਿਗੋਬਿੰਦ ਪੁਰੇ ਬਿਰਾਜੈਂ। ਸੰਗਤਿ ਦੇਸ਼ ਬਿਦੇਸ਼ਨਿ ਆਵੈ। ਅਨਿਕ ਅਕੋਰਨ ਕੋ ਅਰਪਾਵੈ ॥ ੧੬ ॥ ਮਨੋ ਕਾਮਨਾ ਪਾਇ ਸਿਧਾਰੈ। ਜਹਿੰ ਕਹਿੰ ਸਤਿਗੁਰ ਸੁਜਸ ਉਚਾਰੈ।

---

[1]ਹਣ ਕੋਈ (ਨਵੀਂ) ਨਹੀਂ, ਪੁਰਾਤਨ (ਰੀਤ) ਹੈ। [2]ਦਾਸ ਦੀ ਆਪਣੇ ਆਪ ਤੋਂ ਅਧਿਕਤਾ। [3]ਭੀਸ਼ਮ ਪਿਤਾਮੇ ਦਾ (ਵਾਕ) ਸੱਚਾ ਨਿਬਾਹ ਦਿੱਤਾ।

*ਕ੍ਰਿਸ਼ਨ ਜੀ ਦਾ ਪ੍ਰਣ ਕਿ ਮੈਂ ਜੁੱਧ ਵਿਚ ਸ਼ਸਤ੍ਰ ਨਹੀਂ ਪਕੜਾਂਗਾ, ਭੀਸ਼ਮ ਦਾ ਕਹਿਣਾ ਕਿ ਮੈਂ ਪਕੜਾਵਾਂਗਾ ਉਸ ਵਲ ਇਸ਼ਾਰਾ ਹੈ। ਜੁੱਧ ਵਿਚ ਅੰਤ ਅਰਜਨ ਦੀ ਰੱਖਜਾ ਹਿਤ ਪਹੀਆ ਚੁੱਕ ਕੇ ਕ੍ਰਿਸ਼ਨ ਜੀ ਨੇ ਮਾਰਿਆ ਸੀ।

ਇਕ ਆਵਤਿ ਇਕ ਜਾਤਿ ਸਦਨਕੋ।ਪਿਖਿ ਗੁਰ ਸਾਰਦ ਚੰਦ ਬਦਨ ਕੋ[1]॥ ੧੭ ॥ਇਕ ਦਿਨ ਚੜ੍ਹੇ ਅਖੇਰ ਕਰਨਿ ਕੋ। ਲੈਕਰਿ ਜੁਰਰੇ ਬਾਜ ਨਰਨਿ ਕੋ। ਚੀਤੇ ਸ੍ਵਾਨ ਸੰਗ ਬਹੁ ਲੀਨਿ। ਕਾਨਨ ਮਹਿੰ ਬਡ ਬਿਚਰਨ ਕੀਨਿ॥ ੧੮ ॥ ਸੁਭਟ ਸੰਗ ਗਨ ਚੜੇ ਤੁਰੰਗ। ਹਤੇ ਬ੍ਰਿੰਦ ਹੀ ਛੋਰਿ ਭੁਅੰਗ। ਮ੍ਰਿਗਨਿ ਬਿਹੰਗਨਿ ਸੂਕਰ ਘਨੇ। ਖੋਜਿ ਖੋਜਿ ਕਰਿ ਜਿਤ ਕਿਤ ਹਨੇ॥੧੯॥ ਪੁਨ ਊਚੇ ਥਲ ਆਨਿ ਸੁਹਾਏ। ਨਾਮ ਦਮਦਮਾ ਜਹਾਂ ਸੁਹਾਏ। ਕਾਂਸ਼ੀ ਤੇ ਚਲਿ ਸੰਗਤਿ ਆਈ। ਦਰਸ਼ਨ ਕਰਿਬੇ ਚਾਹ ਵਧਾਈ ॥੨੦॥ ਏਕ ਸਿੱਖ ਤਿਨ ਮਹਿੰ ਮਤਿਵੰਤਾ। ਦਰਸ਼ਨ ਕੋ ਤੁਰਨ ਲਲਚੰਤਾ। ਸੰਗਤਿ ਛੋਰਿ ਬਿਪਾਸਾ ਪਾਸੀ। ਸੁਨਿ ਸੁਧਿ ਗਯੋ ਜਹਾਂ ਸੁਖਰਾਸੀ ॥ ੨੧ ॥ ਆਮਿਖ ਮਦ[2] ਨਹਿੰ ਅੰਗੀਕਾਰੈ। ਧਰਹਿ ਸੁਮਤਿ ਪਰਲੋਕ ਸੁਧਾਰਹਿ। ਸ਼ੀਘ੍ਰ ਪਹੁੰਚਨੋ ਧਰੀ ਉਪਾਯਨ।ਬੰਦਨ ਕੀਨਿ ਕਮਲ ਸੇ ਪਾਇਨ॥੨੨॥ਤਬਿ ਗੁਰ ਕੋ ਕਰ ਬਾਜ ਬਡੇਰਾ। ਦੁਤਿਯ ਹਾਥ ਸੋਂ ਗਹੋ ਬਟੇਰਾ। ਆਮਿਖ ਤਹਾਂ ਖੁਵਾਵਨਿ ਕਰੇ। ਦੋਨਹੁ ਕਰ ਸ਼ੋਣਤ ਸੋਂ ਭਰੇ ॥੨੩ ॥ ਹੇਰਤਿ ਸਿਖ ਨੇ ਤਰਕ ਬਿਚਾਰੀ। –ਗਾਦੀ ਸ਼੍ਰੀ ਨਾਨਕ ਕੀ ਭਾਰੀ। ਦਯਾ ਬਿਹੀਨ ਕਰਤਿ ਇਹ ਕਾਜਾ। ਜਿਨ ਕੋ ਨਾਮ ਗਰੀਬ ਨਿਵਾਜਾ ॥੨੪॥ ਕਾਸ਼ੀ ਭਜਿ ਕਰਿ ਦੂਰ ਘਨੇਰੇ। ਆਏ ਇਹਾਂ ਰੀਤਿ ਅਸ ਹੇਰੇ–। ਇਮ ਗਿਨਤੀ ਮਨ ਗਿਨਤਿ ਮਹਾਨੀ। ਸ਼੍ਰੀ ਗੁਰ ਹਰਿਗੋਵਿੰਦ ਸਭਿ ਜਾਨੀ ॥ ੨੫ ॥ 'ਕਸ਼ਾ ਚਿਤਵਤਿ ਚਿਤ ਮਹਿੰ ਬਹੁ ਤਰਕਾ। ਭੇਵ ਨ ਜਾਨ ਸਕਹਿ ਤੂੰ ਧੁਰਕਾ[3]'। ਸੁਨਤਿ ਸਿੱਖ ਗੁਰ ਤੇ ਬਿਸਮਾਯਹੁ। ਹੋਇ ਦੀਨ ਕਰਿ ਬਿਨੈ ਅਲਾਯਹੁ ॥ ੨੬ ॥ 'ਕ੍ਰਿਪਾ ਨਿਧਾਨ ! ਆਪ ਸਭਿ ਜਾਨਹੁ। ਘਟ ਘਟ ਕੇ ਬ੍ਰਿਤਾਂਤ ਨਹਿੰ ਛਾਨਹੁ। ਮੈਂ ਕਸ਼ਾ ਕਹੌਂ ਨ ਸਮਰਥ ਕੋਈ। ਵਹਿਰ ਕ੍ਰਿਆ ਪਿਖਿ ਸ਼ੰਕਾ ਹੋਈ'॥ ੨੭ ॥ ਤਬਿ ਸਤਿਗੁਰ ਤਿਨ ਖਗ ਕੀ ਗਾਥਾ। ਪ੍ਰਥਮ ਜਨਮ ਕੀ ਕਹਿ ਸਿਖ ਸਾਥਾ। 'ਹੁਤੋ ਬਟੇਰਾ ਕੇਵਟ ਸਰਿਤਾ[4]। ਲੈਤਿ ਮਜੂਰੀ ਪਾਰ ਉਤਰਿਤਾ ॥੨੮॥ ਚਤੁਰਥ ਸ਼੍ਰੀ ਸਤਿਗੁਰ ਕੇ ਤੀਰ[5]। ਹੁਤੋ ਬਾਜ ਇਹ ਸਿੱਖ ਸਰੀਰ। ਕਿਸ ਕਾਰਜ ਕੋ ਜਬਹਿ ਪਠਾਯੋ। ਚਲਿ ਮਾਰਗ ਇਸਕੇ ਢਿਗ ਆਯੋ ॥ ੨੯ ॥ ਕਹਯੋ

---

[1]ਗੁਰੂ ਜੀ ਦੇ ਸਰਦ ਰੁੱਤ ਦੇ ਚੰਦ੍ਰਮਾਂ ਵਰਗੇ ਮੁੱਖ ਦੇ ਦਰਸ਼ਨ ਕਰਕੇ। [2]ਮਾਸ ਤੇ ਸ਼ਰਾਬ। [3]ਆਦਿ ਦਾ, ਪਿਛਲਾ। [4]ਨਦੀ ਤੇ ਮਲਾਹ ਸੀ। [5]ਸ਼੍ਰੀ ਗੁਰੂ ਰਾਮਦਾਸ ਜੀ ਦੇ ਪਾਸ।

ਕਿ–ਮੋ ਕੌ ਪਾਰ ਉਤਾਰ। ਗੁਰ ਕੋ ਕਾਜ ਕਰਨ ਬਿਨ ਬਾਰ[1]–। ਚਢਿ ਬੈਠਨੋ ਤਰਨੀ[2] ਪਰ ਜਬੈ। ਸਰਿਤਾ ਬੀਚ ਚਲੀ ਤਰ ਤਬੈ ॥੩੦॥ਸਭਿ ਤੇ ਲਈ ਮਜੂਰੀ ਜਾਚਿ। ਸਿਖ ਕੇ ਪਾਸ ਸੁ ਪੈਸੇ ਪਾਂਚ। ਸੋ ਸਭਿ ਦੇਇ ਰਹਨੋ ਨਹਿੰ ਲੀਨਿ।ਰਿਸ ਧਰਿ ਅਧਿਕ ਤਾੜਨਾ ਕੀਨਿ ॥੩੧॥–ਤੁਰਕ ਜੋਜੀਆ ਅਧਿਕ ਲਗਾਯਹੁ। ਇਨ ਤੇ ਚੌਗੁਨ ਦੇਹਿ ਤ ਜਾਯਹੁ–। ਸੁਨਿ ਸਿਖ, ਬਿਨਤੀ ਕਰਿ ਬਹੁ ਕਹਨੋ।–ਅਬਿ ਮਮ ਪਾਸ ਨਹੀਂ ਕੁਛ ਰਹਨੋ ॥ ੩੨ ॥ ਕਾਰਜ ਗੁਰ ਕੋ ਉਲੰਘਨ ਪਾਰ। ਲੀਜੈ ਇਹ, ਨ ਕਰਹੁ ਤਕਰਾਰ। ਕਹਿ ਬਹੁ ਰਹਨੋ ਨ ਮੂਰਖ ਮਾਨੀ। ਲੀਨਿ ਉਠਾਇ ਗਹਨੋ ਦਿਢ ਪਾਨੀ[3] ॥੩੩ ॥ ਬਲ ਤੇ ਸਿਖ ਕੋ ਦੀਨਿ ਧਕੇਲਾ। ਹੁਇ ਨਿਰਦੈ ਸਲਿਤਾ ਮਹਿੰ ਮੇਲਾ[4]। ਸਹਤ ਕ੍ਰੋਧ ਸਿਖ ਚਾਹਤਿ ਐਸੇ।–ਆਮਿਖ ਕਾਟ ਖਾਉਂ ਇਸ ਜੈਸੇ ॥ ੩੪ ॥ ਗੁਰ ਕੋ ਅਦਬ ਨ ਕਰੁਨਾ[5] ਕੀਨਿ–। ਇਮ ਚਿਤਵਤਿ ਪ੍ਰਾਨਨ ਤਜਿ ਦੀਨਿ। ਸਿਖ ਨੇ ਦੇਹਿ ਬਾਜ ਕੋ ਪਾਯੋ।ਦੇਵ ਜੋਗ ਤੇ ਹਮ ਕਰ ਆਯੋ ॥ ੩੫ ॥ ਮਰਿ ਕੇਵਟ ਇਹ ਭਯੋ ਬਟੇਰਾ।ਲੇ ਪਲਟਾ ਅਬਿ ਪੂਰਬ ਕੇਰਾ। ਤਜਾਗ ਦੇਹਿੰਗੇ ਤਨ ਕੋ ਦੋਊ। ਜਨਮ ਧਰਨਿ ਅਨ ਕਾਜ ਨ ਕੋਊ' ॥ ੩੬ ॥ ਇਮ ਕਹਿਤੇ ਦੋਨਹੁੰ ਤਨ ਤਜਾਗਾ। ਨਭ ਪ੍ਰਕਾਸ਼ ਕੁਛ ਦੀਖਨਿ ਲਾਗਾ। ਗੁਰ ਕਰ ਲਗੋ ਸੁ ਆਇ ਬਿਮਾਨ। ਗਏ ਸੁਰਗ ਕੋ ਬਹੁ ਸੁਖ ਠਾਨਿ ॥੩੭॥ ਤਬਿ ਸਿਖ ਨੇ ਬੂਝੇ ਕਰ ਜੋਰਿ। 'ਕਸ ਪ੍ਰਕਾਸ਼ ਭਾ ਨਭ ਕੀ ਓਰ ?। ਇਨ ਕੋ ਮਰਤਿ ਤੁਰਤ ਹੀ ਭਯੋ।ਪਲਕ ਫੁਰਨ ਮਹਿੰ ਹਟਿ ਸਭਿ ਗਯੋ' ॥ ੩੮ ॥ ਸਤਿਗੁਰ ਕਹਨੋ 'ਸੁਰਗ ਇਹ ਗਏ। ਬਿਦਤਿ ਪ੍ਰਕਾਸ਼ ਬਿਮਾਨਨ ਕਿਏ'। ਸੁਨਿ ਕਰ ਜੋਰਿ ਬੰਦਨਾ ਕਰਿ ਕੈ। ਗਯੋ ਸਿੱਖ ਸਭਿ ਚਲਿਤ ਨਿਹਰਿਕੈ ॥ ੩੯ ॥ ਸੰਗਤਿ ਸੰਗ ਮਿਲਨੋ ਤਬਿ ਜਾਇ। ਸਭਿ ਪ੍ਰਸੰਗ ਕੋ ਦਯੋ ਸੁਨਾਇ। ਧਰਿ ਸ਼ਰਧਾ ਕੋ ਤਬਿ ਹਰਖਾਏ। ਸਗਰੇ ਸਿਖ ਦਰਸ਼ਨ ਕੋ ਆਏ ॥੪੦ ॥ ਇਤ ਸਤਿਗੁਰ ਅਪਨੇ ਥਲ ਆਏ।ਬੈਠੇ ਬਡੋ ਦਿਵਾਨ ਲਗਾਏ। ਸ਼ਬਦ ਰਬਾਬੀ ਗਾਵਨਿ ਲਾਗੇ।ਸੁਨਹਿੰ ਸਿੱਖ ਗੁਰ ਪਗ ਅਨੁਰਾਗੇ ॥੪੧॥ ਜੋ ਜੋ ਸੰਗਤਿ ਲਜਾਇ ਅਕੋਰ। ਸੋ ਲੇ ਕਰਿ ਆਏ ਗੁਰ ਓਰ। ਆਗੈ ਧਰਿ ਧਰਿ ਕਰਿ ਕਰਿ ਨਮੋ।ਪਿਖਿ ਪਿਖਿ ਦਰਸ਼ਨ ਮੁਦ ਤਿਹ ਸਮੋ ॥ ੪੨ ॥ ਸਤਿਗੁਰ ਦਯਾ ਦ੍ਰਿਸ਼ਟਿ ਸੋਂ ਹੇਰੈਂ। ਕੀਨਿ ਕਾਮਨਾ ਪੂਰ

[1]ਬਿਨਾ ਦੇਰੀ ਦੇ ਕਰਨਾ ਹੈ । [2]ਬੇੜੀ । [3]ਦ੍ਰਿੜ ਹੱਥ ਨਾਲ। [4]ਨਦੀ ਵਿੱਚ ਸੁੱਟ ਦਿੱਤਾ। [5]ਮਾ ਹੀ ਮੇਰੇ ਤੇ ਭਰਮ ।

ਘਨੇਰੈਂ। ਸਭਿ ਕੋ ਕੁਸ਼ਲ ਬੂਝ ਸਨਮਾਨੈ। ਬੈਠੇ ਅਤਿ ਅਨੰਦ ਕੋ ਠਾਨੈ।।
੪੩॥ ਜੋ ਜੋ ਤਿਸੀ ਦੇਸ਼ ਕੀ ਗਾਥਾ। ਬੂਝਨ ਕਰੀ ਕਹੀ ਗੁਰ ਸਾਥਾ।
ਸੈਧਸ਼ਾ ਲਗਿ ਬੈਠੇ ਤਿਸ ਥਾਨ। ਸੋਦਰ ਭੋਗ ਪਰਜੋ ਸੁਨਿ ਕਾਨ॥ ੪੪॥
ਗਏ ਗੁਰੂ ਨਿਜ ਮੰਦਿਰ ਫੇਰੇ। ਸੰਗਤਿ ਸਭਿ ਗਮਨੀ ਨਿਜ ਡੇਰੇ। ਕੇਤਿਕ
ਦਰੋਸ ਬਸੇ ਗੁਰ ਦਰਸ਼ੈਂ। ਬਾਕ ਸੁਨਹਿੰ ਸਭਿ ਹੀ ਉਰ ਹਰਸ਼ੈਂ[1]॥ ੪੫॥
ਬਹੁਰੋ ਬਿਦਾ ਹੋਇ ਕਰਿ ਗਏ। ਜਾਇ ਸੁਧਾਸਰ ਮੱਜਨ ਕਿਏ। ਅਪਰ
ਤੀਰਥਨਿ ਕੇ ਇਸ਼ਨਾਨੈ। ਮਨ ਭਾਵਤ ਕਰਿ ਸਦਨ ਪਯਾਨੈ॥ ੪੬॥
ਇਮ ਸਤਿਗੁਰ ਤਹਿੰ ਕਰਤਿ ਬਿਲਾਸ। ਰਹੈਂ ਹਜ਼ਾਰੋਂ ਸੇਵਕ ਪਾਸ।ਭੁਗਤਿ
ਮੁਕਤਿ ਕੀ ਬਖਸ਼ਿਸ਼ ਹੋਤਿ। ਨਿਤ ਪ੍ਰਤਿ ਸਿੱਖੀ ਅਧਿਕ ਉਦੋਤਿ॥ ੪੭॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਬਣਮ ਰਾਸੇ 'ਸੰਗਤਿ' ਪ੍ਰਸੰਗ ਬਰਨਨੰ ਨਾਮ ਪੰਚਾਸਤੀ ਅੰਸੂ॥ ੫੦॥

੫੧. [ਭਾਈ ਗੜ੍ਹੀਆ। ਮੀਆਂ ਦੌਲਾ]।

ਦੋਹਰਾ॥ ਸਿੱਖ ਹੁਤੋ ਗੜ੍ਹੀਆ ਮਹਾਂ ਰਹਿ ਹਜ਼ੂਰ ਲਹਿ ਗਯਾਨ। ਚਰਨ
ਕਮਲ ਸੇਵਤਿ ਸਦਾ ਕਰਿ ਕਰਿ ਪ੍ਰੇਮ ਮਹਾਨ॥ ੧॥ ਚੌਪਈ॥ ਸ਼੍ਰੀ ਹਰਿ-
ਗੋਵਿੰਦ ਬਲੀ ਬਿਲੰਦ। ਸਿੱਖਨ ਚਕੋਰਨਿ ਕੋ ਨਿਤ ਚੰਦ। ਗੜ੍ਹੀਏ ਪ੍ਰਤਿ
ਆਗਯਾ ਫੁਰਮਾਈ।'ਅਬਿ ਕਸ਼ਮੀਰ ਪੁਰੀ ਕਹੁ ਜਾਈ'[2]॥੨॥ਤਹਿੰ ਕੀ ਕਾਰ
ਸਕੇਲਿ ਬਿਸਾਲਾ। ਲੇ ਆਵਹੁ ਇਤ, ਰਹਿ ਕਿਤ ਕਾਲਾ'। ਸੁਨਿ ਗੜ੍ਹੀਏ
ਕਰਿ ਰਿਦੇ ਅਨੰਦ। ਮਾਨੀ ਆਗਯਾ ਦ੍ਵੈ ਕਰ ਬੰਦਿ॥ ੩॥ ਬੰਦਨ ਕਰਿ
ਕੈ ਪਦ ਅਰਬਿੰਦ। ਗਮਨਜੋ ਮਾਰਗ ਪ੍ਰੇਮ ਬਿਲੰਦ। ਨਿਤ ਪ੍ਰਤਿ ਚਿਤ
ਮੂਰਤਿ ਗੁਰ ਰਾਖੇ। ਰਸਨਾ ਸੱਤਨਾਮ ਕੋ ਭਾਖੇ॥੪॥ ਸਨੈ ਸਨੈ ਚਲਿ ਕੈ
ਗੁਜਰਾਤਪਹੁੰਚਤਿ ਭਯੋ ਹੁਤੋ ਬੱਖਯਾਤਬਸਹਿੰ ਗੁਰੂ ਕੇ ਸਿਖ ਸਮੁਦਾਇ।
ਤਿਨਹੁੰ ਸੁਨੀ 'ਗੜ੍ਹੀਆ ਪੁਰਿ ਆਇ'॥ ੫॥ ਸਭਿ ਸੰਗਤਿ ਇਕਠੀ
ਹੁਇ ਕਰਿਕੈ। ਹਿਤ ਸਨਮਾਨ ਭਾਉ ਬਹੁ ਧਰਿ ਕੈ। ਮਿਲੋ ਜਾਇ ਕਰਿ
ਨਿੰਮ੍ਰੀ ਹੋਏ।ਮਨਹੁੰ ਗੁਰੂ ਕੋ ਦਰਸ਼ਨ ਜੋਏ॥੬॥ਅਪਨੇ ਗ੍ਰਿਹ ਮਹਿੰ ਆਨਿ
ਉਤਾਰੇ। ਤਾਤੇ ਜੋਲ ਤੇ ਚਰਨ ਪਖਾਰੇ। ਸੁੰਦਰ ਸਿਹਜਾ ਤਬੈ ਡਸਾਇ।
ਅਧਿਕ ਭਾਉ ਕਰਿ ਦਿਏ ਬਿਠਾਇ॥ ੭॥ ਸਭਿ ਸਿੱਖਨਿ ਚਰਨਾਂਮ੍ਰਿਤ
ਲੀਨਾ। ਅਪਰ ਸੇਵ ਸਭਿ ਹੀ ਬਿਧਿ ਕੀਨਾ। ਸ੍ਵਾਦਲ ਬਹੁ ਅਹਾਰ ਕਰਿ-
ਵਾਏ। ਬਿਨਤੀ ਕਰਿ ਆਛੇ ਤ੍ਰਿਪਤਾਏ॥ ੮॥ ਇਕ ਮੀਆਂ ਦੌਲਾ ਤਿਸ
ਥਾਨ। ਸਹਿਬ ਕੋ[3] ਪ੍ਰੇਮੀ ਸੁ ਮਹਾਨ। ਸੰਤ ਸੰਗ ਕੀ ਨਿਤ ਅਭਿਲਾਖਾ।

[1] ਖੁਸ਼ ਹੁੰਦੇ ਹਨ। [2] ਜਾਕੇ। [3] ਰੱਬ ਦਾ।

ਮੋਲਾ ਕੇ ਦਰਸ਼ਨ ਕੀ ਕਾਂਖਾ ॥੯॥ ਗੜ੍ਹੀਏ ਕੋ ਆਵਨਿ ਸੁਨਿ ਪਾਯੋ। ਪ੍ਰੇਮ ਧਾਰਿ ਬਹੁ ਮਿਲਿਬੇ ਆਯੋ। ਜਿਸ ਮਹਿੰ ਮਹਾਂ ਸੰਤ ਕੇ ਲੱਛਨ। ਪਰ-ਉਪਕਾਰੀ ਸਦਾ ਬਿਚੱਛਨ ॥੧੦॥ ਦੇਖਸੋ ਜਾਇ ਨ ਦੁਖੀਆ ਕਬੈ। ਕਰਿ ਅਤਿ ਜਤਨ ਹਤੈ ਦੁਖ ਸਬੈ। ਮਨ ਤੇ, ਤਨ ਤੇ, ਧਨ ਤੇ ਸਦਾ। ਦੁਖ ਕੋ ਹਰਹਿ ਦੁਖੀ ਪਿਖਿ ਜਦਾ॥ ੧੧ ॥ ਰੈਕ ਬ੍ਰਿੰਦ ਕੋ ਜਬਿਹੁੰ ਲਹੈ। ਛੁਧਿਤ ਰੁ ਥਸਨ ਰਹਤਿ ਜੋ ਰਹੈ। ਤਿਨ ਸਭਿ ਕੋ ਮਿਹਨਤੀ ਲਗਾਵੈ। ਢਹੇ ਕੂਪ ਕੋ ਪੁਲ ਬਨਵਾਵੈ ॥ ੧੨ ॥ ਬਿਖਮ ਪੰਥ ਕੋ ਸਮ ਕਰਵਾਵੈ[1]। ਮਾਰਗ ਪਰ ਤਰੁਵਰ ਲਗਵਾਵੈ। ਜਬਹਿ ਮਜੂਰੀ ਬਹੁ ਚਢਿ ਜਾਇ। ਜਾਚਹਿੰ ਨਿਕਟਿ ਰੈਕ ਸਮੁਦਾਇ ॥ ੧੩ ॥ ਅਵਿਨੀ ਕੋ ਖਨਿਕੈ ਤਤਕਾਲਾ। ਦਰਬ ਨਿਕਾਸਹਿ ਤਹਾਂ ਬਿਸਾਲਾ। ਜਥਾਜੋਗ ਸਭਿ ਹੀ ਕੋ ਦੈ ਕੈ। ਪ੍ਰਤਿ-ਪਾਲਤਿ ਇਮ ਰੈਕ ਦਿਖੈਕੈ ॥ ੧੪ ॥ ਹਿੰਦੂ ਤੁਰਕ ਕੋਇ ਦੁਖ ਮਾਂਹਿ। ਸਭਿ ਮੀਆਂ ਦੌਲੇ ਢਿਗ ਜਾਹਿੰ। ਅਰਜ਼ ਗੁਜ਼ਾਰਹਿੰ ਹੋਇ ਹਜ਼ੂਰੀ। ਕਰਹਿ ਮੁਰਾਦ ਸਭਿਨਿ ਕੀ ਪੂਰੀ॥੧੫॥ਸਹਿਜ ਸੁਭਾਇ ਹੁਤੋ ਇਮ ਰੀਤਿ। ਸੰਤ ਪ੍ਰੀਤ ਨਿਤ ਚੀਤ ਸੁ, ਮੀਤ[2]। ਭਾਈ ਗੜ੍ਹੀਏ ਕੋ ਲਖਿ ਸੰਤ। ਆਯੋ ਮਿਲਨਿ ਹੋਤੁ ਹਿਤਵੈਤਿ ॥ ੧੬ ॥ ਨਿਕਟਿ ਹੋਇ ਜਬਿ ਦਿਖੇ ਪਰਸਪਰ। ਕਰਿ ਬਹੁ ਭਾਉ ਸੁ ਰਹੇ ਹਰਖਿ ਭਰਿ। ਖਰੇ ਹੋਇ ਭਰਿ ਅੰਕ ਮਿਲੇ ਹੈਂ। ਬੂਝਿ ਕੁਸ਼ਲ ਕੋ ਪ੍ਰੀਤਿ ਫੁਲੇ ਹੈਂ ॥੧੭॥ ਪੁਨ ਸਤਿਗੁਰੂ ਮਹਾਤਮ ਕਹੈਂ। ਦੋਨੋ ਮਹਿਮਾ ਮਹਾਂ ਸੁ ਲਹੈਂ*। 'ਲਾਖਹੁ ਸੇਵਕ ਕਰੈ ਨਿਹਾਲ। ਜਿਹ ਥਡ ਭਾਗ ਸੁ ਮਿਲਹਿ ਕ੍ਰਿਪਾਲ' ॥ ੧੮ ॥ ਤਬਿ ਮੀਆਂ ਦੌਲਾ ਹਰਖਾਏ। ਸਹਤ ਬੇਨਤੀ ਬੈਨ ਅਲਾਏ।'ਗੁਰ ਅਰਜਨ ਜੀ ਕੀਨਿ ਜੁ ਬਾਨੀ।ਸੁਨਨਿ ਸੁਖਮਨੀ ਚਾਹਿ ਮਹਾਨੀ ॥੧੯॥ ਕ੍ਰਿਪਾ ਧਾਰਿ ਅਬਿ ਮੋਹਿ ਸੁਨਾਵੋ। ਕਹਿ ਗੁਰ ਬਾਕ ਰਿਦਾ ਹਰਖਾਵੋ। ਜਿਸ ਕੋ ਬਿਖੈ ਸਿਵਤ ਬਹੁ ਮੋਲਾ'। ਇਮ ਜਬਿ ਪ੍ਰੇਮ ਧਾਰਿਕਹਿ ਦੌਲਾ॥੨੦॥ਸੁਨਿ ਗੜ੍ਹੀਆ ਤਬਿਲਗਸੋ ਸੁਨਾਵਨਿ। ਮੀਆਂ ਭਯੋ ਮਗਨ ਰਸ ਪਾਵਨ। ਇਕ ਸ਼ਲੋਕ ਪੌਰੀ ਜੁਤਿ ਗਾਯੋ। ਪੁਨ ਰਹਾਉ ਕੋ ਪਾਠ ਸੁਨਾਯੋ ॥ ੨੧ ॥ 'ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ। ਭਗਤ ਜਨਾ ਕੈ ਮਨਿ ਬਿਸ੍ਰਾਮ'। ਸੁਨਿ ਦੌਲਾ ਮਨ ਭਯੋ ਅਨੰਦਾ ਲਗਸੋ

[1]ਉੱਚੇ ਨੀਵੇਂ ਰਾਹ ਨੂੰ ਇਕੋ ਜਿਹਾ ਕਰਵਾ ਦੇਵੇ। [2]ਹੇ ਮਿਤ੍ਰ! ਉਸਦੇ ਚਿੱਤ ਵਿਚ ਸੰਤਾਂ ਦੀ ਸਦਾ ਪ੍ਰੀਤ ਸੀ। *ਪਾ:—ਮਹਿਮਾਂ ਸਤਿਗੁਰ ਕੀ ਬਹੁ ਲਹੈਂ।

ਬਿਚਾਰਨਿ ਅਰਥ ਬਿਲੰਦ ॥ ੨੨ ॥ ਉਰ ਪ੍ਰਸੰਨ ਹਇ ਬਾਕ ਉਚਾਰਾ। 'ਹਾਸਲ ਭਾ ਮਖ਼ਸੂਦ[1] ਹਮਾਰਾ। ਇਹ ਗੁਰ ਬਾਕ ਰਿਦੈ ਲਖਿ ਲੀਨਿ। ਮੈਂ ਜ੍ਞਾਨੀ ਮਹਿਮਾ ਇਸ ਪੀਨ[2] ॥ ੨੩ ॥ ਸੁਖ ਬਿਲੰਦ ਹੈ ਸ੍ਰੀ ਪ੍ਰਭੁ ਨਾਮੁ। ਬਿਨਾ ਸੰਤ ਨਹਿ ਪੂਰਨ ਕਾਮੁ। ਇਸ ਤ ਖ਼ਾਤਰ ਜਮਾ[3] ਹਮਾਰੀ। ਅਪਰ ਸੁਨਨਿ ਕੀ ਚਾਹਿ ਨਿਵਾਰੀ ॥ ੨੪ ॥ ਗੁਰਬਾਨੀ ਸਮ ਅਪਰ ਨ ਬਾਨੀ। ਇਕ ਭੁਕ ਸੁਨੇ ਪਰਮ ਗਤਿ ਜਾਨੀ। ਭੁਕ ਰਹਾਉ ਕੀ ਦੋਇਨ ਮਾਂਹਿ। ਜੋਗ ਭੋਗ ਸਭਿ ਪਾਯੋ ਜਾਹਿ' ॥ ੨੫ ॥ ਸੁਨਿ ਕਰਿ ਗੜ੍ਹੀਆ ਭਯੋ ਪ੍ਰਸੰਨਾ। ਕਹਯੋ ਬਿਹਸਿ 'ਦੌਲਾ ! ਤੁਮ ਧੰਨ'। ਇਮ ਚਰਚਾ ਕਰਿ ਹਰਖੇ ਦੋਊ। ਸਤਿਗੁਰ ਪ੍ਰੇਮ ਮਹਾਂ ਮਨ ਸੋਊ॥੨੬॥ਦਿਨ ਦੋਇਕ ਰਹਿ ਗੜ੍ਹੀਆ ਚਲਯੋ। ਤਬਹਿ ਆਨਿ ਪੁਨ ਦੌਲਾ ਮਿਲਯੋ। ਸਭਿ ਸੋਂ ਬਿਦਾ ਹੋਇ ਚਲਿ ਪਰਯੋ। ਮੀਆਂ ਨੇ ਯਾ ਕੋ ਸੰਗ ਕਰਯੋ[4] ॥੨੭॥ ਨਗਰ ਵਹਿਰ ਪਹੁੰਚਾਵਨਿ ਗਯੋ। ਗੁਰ ਜਸੁ ਬੂਝਤਿ ਸੁਨਤੋ ਭਯੋ। ਵਹਿਰ ਨਗਰ ਤੇ ਕੇਤਿਕ ਚਾਲਾ।ਦੇਖਯੋ ਸਿਕਤਾ[5], ਆਇ ਬਿਸਾਲਾ ॥ ੨੮ ॥ ਟੂਟੀ ਪਨਹੀ[6] ਗੜ੍ਹੀਏ ਚਰਨ। ਥਾਰੁ ਪਰਹਿ ਧਰਹਿ ਜਬਿ ਧਰਨਿ[7]। ਜਬਹਿ ਉਠਾਵਹਿ ਉਛ੍ਹਹਿ ਬਿਸਾਲੇ। ਜਾਨੁ ਲਗਿ[8] ਜੈਘਨ ਕੇ ਨਾਲੇ ॥ ੨੯ ॥ ਦੇਖਤਿ ਦੌਲੇ ਮਨ ਠਹਿਰਾਈ। –ਪਨਹੀ ਅਪਰ ਨ ਕਿਤਹੂੰ ਪਾਈ–। ਰਿਦੇ ਬਿਚਾਰਤਿ ਸੰਗ ਸੁ ਜਾਇ। –ਬਿਨ ਧਨ ਤੇ ਇਹ ਅਸ ਦੁਖ ਪਾਇ ॥ ੩੦ ॥ ਕੋ ਨਿਧਿ ਸਿਧਿ ਗੜ੍ਹੀਏ ਕੋ ਦੇਵੋਂ। ਦੋ ਸੁਖ ਸੰਤ ਪੁੰਨ ਮੈਂ ਲੇਵੋਂ–। ਜੋ ਦੌਲੇ ਚਿਤ ਚਿਤਵਨ ਠਾਨੀ। ਸਭਿ ਗੜ੍ਹੀਏ ਤਤਛਿਨ ਪਹਿਚਾਨੀ ॥੩੧॥–ਮੁਝ ਗੁਰ ਸਿਖ ਕੋ ਨਿਰਧਨ ਜਾਨਾ। ਸ਼ਕਤਿ ਹੀਨ ਮਨ ਮਹਿੰ ਪਹਿਚਾਨਾ। ਅਪਨੀ ਕਲਾ ਕੁਛਕ ਦਿਖਰਾਵੋਂ। ਤਬਿ ਇਸ ਕੀ ਸਭਿ ਸ਼ੰਕ ਮਿਟਾਵੋਂ–॥੩੨॥ ਤਬਿ ਠਾਂਢੋ ਹੁਇ ਦ੍ਰਿਸ਼ਟਿ ਨਿਹਾਰੀ। ਚਹੁੰਦਿਸ਼ਿ ਬਿਖੈ ਹੇਮ ਛਿਤ ਸਾਰੀ। ਸਭਿ ਸਿਕਤਾ ਭੀ ਕੰਚਨ ਕਿਨਕੇ। ਬਡੇ ਰੋਰ ਸਮ ਦਿਪਹਿੰ ਰਤਨ ਕੇ ॥ ੩੩ ॥ ਦੌਲੇ ਪੀਰ ਹੇਰਿ ਕਰਿ ਸਿਧਿ ਕੋ। ਜਾਨਤਿ ਭਾ–ਪੂਰਨ ਸਭਿ ਬਿਧਿ ਕੋ। ਲਛਮੀ ਕੀ ਪ੍ਰਵਾਹ ਇਸ ਨਾਂਹੀ। ਸ਼ਾਹਨਸ਼ਾਹ, ਸ਼ਕਤਿ ਸਭਿ ਪਾਹੀ ॥ ੩੪ ॥ ਅਜਰ ਜਰਨ ਉਰ ਧੀਰਜ ਧਾਰੀ। ਅਤਿ ਤਜਾਗੀ,ਨਾਂਹਿਨ ਹਿਤਕਾਰੀ[9]–। ਹਾਥ

[1]ਪ੍ਰਯੋਜਨ। [2]ਭਾਰੀ। [3]ਤਸੱਲੀ। [4]ਭਾਵ ਗੜ੍ਹੀਏ ਦੇ ਨਾਲ ਗਿਆ। [5]ਰੇਤ। [6]ਜੁੱਤੀ। [7]ਰੇਤਾ (ਜੁੱਤੀ ਵਿਚ) ਪੈ ਜਾਂਦਾ ਹੈ ਜਦੋਂ (ਪੈਰ ਧਰਤੀ ਤੇ) ਧਰਦਾ ਹੈ। [8]ਗੋਡੇ ਤੱਕ। [9](ਮਾਇਆ ਦਾ) ਹਿਤ ਕਰਨ ਵਾਲਾ ਨਹੀਂ।

ਜੋਰਿ ਕਦਮਨਿ ਪਰ ਪਰਨੋ। ਰਹਿਨੀ ਦੇਖਿ ਸੁਜਸੁ ਬਹੁ ਕਰਨੋ॥੩੫॥'ਧੰਨ ਤੁਮਹਿ ਗੁਰ ਧੰਨ ਤੁਮਾਰੋ। ਇਤੀ ਸ਼ਕਤਿ ਸਭਿ ਰਿਦੇ ਸਹਾਰੋ'। ਗਜ਼ੀਏ ਕਹਨੋ 'ਨ ਗੁਰ ਘਰ ਕਮੀ'। ਬਲ ਦੀਰਘ ਤੇ ਹੋਵਤਿ ਛਮੀ'॥੩੬॥ਇਮ ਕਹਿ ਦੋਲੇ ਤੇ ਹੁਇ ਬਿਦਾ। ਮਗ ਕਸ਼ਮੀਰ ਪਯਾਨਨੋ ਤਦਾ। ਜਬਿ ਪਹੁੰਚਨੋ ਸੰਗਤਿ ਸਭਿ ਆਈ। ਕਰੇ ਭਾਉ ਕੋ ਸੀਸ ਨਿਵਾਈ ॥ ੩੭ ॥ ਪਦ ਰਜ ਸੋਂ ਮਖ ਪਰ ਕਰ ਫਿਰਨੋ'।ਲਯੋ ਹੁਕਮ ਨਾਮਾ ਸਿਰ ਧਰਨੋ।ਪਢਿ ਕਰਿ ਸਭਿ ਉਰ ਆਨੰਦ ਭਰਨੋ। ਗੁਰੂ ਪੁਰਬ ਸੰਗਤਿ ਨੇ ਕਰਨੋ ॥ ੩੮ ॥ ਕਰਿ ਇਕਠੀ ਗੁਰ ਕਾਰ ਤਗੀਦ । ਦੇ ਕੈ ਸਰਬ ਲਿਖਾਇ ਰਸੀਦ । ਗਜ਼ੀਏ ਦਰਬ ਪਾਇ ਗਰ ਕੋਰੇ।ਨਾਨਾ ਭੋਜਨ ਕੀਨਿ ਘਨੇਰੇ॥੩੯॥ਸਭਿ-ਸੰਗਤਿ ਕੋ ਕਰਿ ਭੋਗਾਏ। ਦਿਯੋ ਰੰਕ ਜੋ ਮਾਂਗਨਿ ਆਏ। ਕਰਨੋ ਖਰਚ ਜੋਤਿਕ ਗੁਰ ਦਰਬਾ। ਪੁਰਿ ਕਸ਼ਮੀਰ ਬਿਖੈ ਸੋ ਸਰਬਾ ॥ ੪੦ ॥ ਹਟਿ ਆਯਹੁ ਗੁਰ ਦਰਸ਼ਨ ਕੀਨਾ। ਪਰਨੋ ਚਰਨ ਪਰ ਪ੍ਰੇਮ ਪ੍ਰਬੀਨਾ। ਬੁਝਨੋ ਸਤਿਗੁਰ 'ਕਹੁ ਕਨਾ ਲਨਾਯਹੁ। ਕਨਾ ਸੰਗਤਿ ਨੇ ਤੁਵ ਅਰਪਾਯਹੁ'। ॥ ੪੧ ॥ ਕਹਤਿ ਭਯੋ 'ਸੁਨਿ ਸ਼੍ਰੀ ਗੁਰ ਸ੍ਵਾਮੀ। ਸਭਿ ਜਾਨਤਿ ਤੁਵ ਅੰਤਰ-ਜਾਮੀ। ਗੁਰ ਪੂਜਾ ਜੋ ਸਿੱਖਨਿ ਦੀਨੀ। ਸੋ ਮੈਂ ਤੁਮ ਕੋ ਅਰਪਨ ਕੀਨੀ ॥ ੪੨ ॥ ਕਰਿ ਗੁਰਪੁਰਬ ਸਿੱਖ ਤ੍ਰਿਪਤਾਏ। ਤੁਮ ਸਭਿ ਘਟ ਭੋਗੀ ਸੁਖ ਪਾਏ'। ਸੁਨਿ ਕਰਿ ਸ਼ਤਿਗੁਰ ਬਿਗਸਨ ਕੀਨਾ। 'ਭਲੀ ਕਰੀ ਤੈਂ, ਸਿੱਖ ਪ੍ਰਬੀਨਾ !' ॥੪੩॥ ਸਰਬ ਮਸੰਦ ਜਿ ਗੁਰ ਅਗੁਵਾਈ। ਸਭਿਹਿਨਿ ਸੋਂ ਕਹਿ ਕੈ ਸਮੁਝਾਈ। 'ਜੋ ਕਸ਼ਮੀਰ ਕਾਰ ਧਨ ਭਾਰੀ। ਹਮ ਗਜ਼ੀਏ ਤੇ ਲੀਨਿ ਸੰਭਾਰੀ'॥ ੪੪ ॥ ਭਏ ਪ੍ਰਸੰਨ ਬਿਸਾਲ ਕ੍ਰਿਪਾਲਾ । ਅਸ ਆਇਸੁ ਦੀਨੀ ਤਿਸ ਕਾਲਾ। 'ਅਬਿ ਤੁਮ ਗ੍ਰਿਹ ਬੈਠਹੁ ਸੁਖ ਪਾਵਹੁ। ਸਿੱਖੀ ਜਗਤ ਬਿਖੈ ਬਿਦਤਾਵਹੁ ॥ ੪੫ ॥ ਪਰੀ ਚਾਇਂ ਸਭਿ ਘਾਲ ਤੁਮਾਰੀ। ਗ੍ਰਿਹ ਮਹਿੰ ਸਿਮਰਹੁ ਨਾਮ ਮੁਰਾਰੀ'। ਗੁਰ ਤੇ ਬਿਦਾ ਹੋਇ ਗ੍ਰਿਹ ਆਇਵ।ਚਰਨ ਪ੍ਰੇਮ ਕਰਿ ਤੈਸੇ ਧਯਾਇਵ ॥ ੪੬ ॥ ਜੋ ਜਾਚਨ ਜਾਵਹਿ ਤਿਸ ਪਾਸੁ। ਦੇ ਤਤ-ਕਾਲ ਨਿਕਾਸਿ ਅਵਾਸ"।ਜਬਿ ਖਰਚੀ ਤਿਸ ਤੇ ਥਰਿ ਜਾਇ। ਜਾਚਨਹਾਰ ਆਇੰ ਸਮੁਦਾਇ ॥ ੪੭ ॥ ਤਬਿ ਇਹ ਬਾਤ ਪੁਕਾਰ ਕਹੰਤਾ। 'ਜੋ ਸੁਤ

---

[1]ਘਾਟਾ। [2]ਭਾਰੀ ਬਲ ਦੇ ਹੁੰਦਿਆਂ ਸਹਨ ਸ਼ੀਲ ਹੁੰਦੇ ਹਨ। [3]ਫੇਰਿਆ। [4]ਭੇਟਾ ਦਿੱਤੀ ਹੈ। [5]ਘਰੋਂ (ਧਨ) ਕੱਢਕੇ ਦੇ ਦੇਵੇ।

ਚਾਹੈ ਬਿਨ ਸੁਤਵੰਤਾ। ਪੰਚ ਰਜਤਪਣ ਆਨਿ ਚਢਾਵਹਿ। ਸੋ ਤਤਕਾਲ ਪੁੱਤ੍ਰ ਕੋ ਪਾਵਹਿ' ॥ ੪੮ ॥ ਇਮ ਲੇ ਕਰਿ ਭੂਖੇ ਕਉ ਦੇਵਹਿ। ਸਿਮਰ ਨਾਮ ਸਤਿਗੁਰ ਕੋ ਸੇਵਹਿ। ਸਦਾ ਰਹੈ ਮਨ ਤੇ ਉਪਕਾਰੀਕਰੁਨਾ ਕਰਹਿ ਹੇਰਿ ਨਰ ਨਾਰੀ ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਲਟਮਿ ਰਾਸੇ 'ਭਾਈ ਗੜ੍ਹੀਏ' ਪ੍ਰਸੰਗ ਬਰਨਨੰ ਨਾਮ ਏਕ ਪੰਚਾਸਤਿ ਅੰਸੁ ॥ ੫੧ ॥

੫੨. [ਪੰਡਤ ਨਿਤਾਨੰਦ ਦੀ ਕਥਾ]।

ਦੋਹਰਾ ॥ ਇਕ ਦਿਨ ਸ਼੍ਰੀ ਸਤਿਗੁਰ ਕਹਯੋ 'ਕਥਾ ਸੁਨਹਿੰ ਅਬਿ ਕੋਇ'। ਪਠਯੋ ਵਟਾਲੇ ਨਗਰ ਕੋ ਏਕ ਸਿੱਖ ਛਿਨ ਸੋਇ[1] ॥ ੧ ॥ ਚੌਪਈ ॥'ਨਿਤਾਨੰਦ ਦਿਜ ਪੰਡਤਿ ਮਹਾਂ। ਆਨ ਹਕਾਰਿ, ਬੰਸਹਿ ਪੁਰਿ ਤਹਾਂ'। ਸੁਨਤਿ ਸਿੱਖ ਤੂਰਨ ਚਲਿ ਗਯੋ। ਪੰਡਤ ਸੰਗ ਕਹਤਿ ਇਮ ਭਯੋ ॥ ੨ ॥ 'ਤੁਮ ਤੇ ਕਥਾ ਸੁਨੀ ਗੁਰ ਚਾਹੈਂ। ਪੁਸਤਕ ਲੇਹੁ ਚਲਹੁ ਤਿਨ ਪਾਹੈਂ'।ਸੁਨਿ ਮੁਦ ਧਰਿ ਦਿਜ ਹੋਯਹੁ ਤਯਾਰੀ। ਪਰਯੋ ਪੰਥ ਹੁਇ ਸਿੱਖ ਸੰਗਾਰੀ ॥ ੩ ॥ ਆਇ ਮਿਲਯੋ ਸਤਿਗੁਰ ਕੇ ਸੰਗ। ਸਨਮਾਨਯੋ ਬਹੁ ਲਖਿ ਦਿਜ ਅੰਗ। ਅਗਲੇ ਦਿਵਸ ਕਥਾ ਕਰਿਵਾਈ। ਬਹੁ ਰਾਜਨਿ ਕੀ ਗਾਥ ਸੁਨਾਈ ॥੪॥ ਲਗਹਿ ਦਿਵਾਨ ਆਨਿ ਕਰਿ ਭਾਰਾ। ਸੁਨਹਿੰ ਗੁਰੂ ਜੁਤਿ ਸਿੱਖ ਹਜ਼ਾਰਾ। ਚਿਰ ਲੌ ਬੈਠਹਿੰ ਕਥਾ ਸੁਨੰਤੇ। ਅਨਿਕ ਪ੍ਰਸੰਗਨ ਕੋ ਬਰਨੰਤੇ ॥ ੫॥ ਕੇਤਿਕ ਦਿਵਸ ਕਥਾ ਮਨ ਲਾਯੋ। ਇਕ ਪ੍ਰਸੰਗ ਤਬਿ ਐਸੋ ਆਯੋ।–ਜਮ ਕੀ ਪੁਰੀ ਦੂਰ ਮਗ ਜਾਇ। ਏਕ ਬਰਖ ਮਹਿੰ ਨਰ ਪਹੁੰਚਾਇ–॥ ੬॥ ਇਹ ਸੁਨਿ ਸਿੱਖਨਿ ਮਨ ਮਹਿੰ ਧਰਯੋ। ਕਥਾ ਕਹਨਿ ਤ ਜਬਿ ਹਟਿ ਪਰਯੋ।ਚਾਰ ਸਿੱਖ ਤਬਿ ਆਪਸ ਮਹੀਆ। ਤਿਸ ਪ੍ਰਸੰਗ ਪਰ ਐਸੇ ਕਹੀਆ ॥ ੭ ॥ ਸੁੰਦਰ ਨਾਮ ਸਿੱਖ ਤਬਿ ਲਹਯੋ। 'ਪੰਥ ਬਰਖ ਕੋ ਪੰਡਿਤ ਕਹਯੋ।ਮੈਂ ਗੁਰ ਕਰੁਨਾ ਤੇ ਚਲਿ ਜੈ ਹੌਂ। ਚਾਰ ਪਹਿਰ ਕੇ ਬਿਖੈ ਸਿਧੈ ਹੌਂ' ॥੮॥ਸੁਨਿ ਲਾਲਾ ਮੁਖ ਬੋਲਯੋ ਤਬੈ। 'ਗੁਰੂ ਦਯਾ ਤੇ ਉਲਘੌਂ ਸਬੈ।ਦੋਇ ਪਹਿਰ ਕੋ ਮਾਰਗ ਮੈਹੌ। ਪਹੁੰਚੌਂ, ਅਪਰ ਬਿਲਮ ਨਹਿੰ ਹੈਰੌਂ' ॥ ੯ ॥ ਪੁਨ ਮੱਯਾ ਸਿਖ ਬਾਕ ਬਖਾਨੋ। 'ਉਲਘੌਂ ਜਾਮ[2]ਦਯਾ ਗੁਰ ਠਾਨੈ'।ਬਹੁਰ ਨਿਹਾਲੇ ਬਾਕ ਉਚਾਰੇ। 'ਗੁਰ ਕਰੁਨਾ ਤੇ ਨਿਮਖ ਮਝਾਰੈ[3]*॥੧੦॥ਜਾਉਂ ਪ੍ਰਲੋਕ ਜੁ ਪੰਡਿਤ ਭਨਿਓ†'। ਇਮ ਆਪਸ ਮਹਿੰ ਕਹਿਓ ਸੁਨਿਓ†। ਇਨ ਰੀਤਨ ਕੈ ਕਹੇ ਵਾਕ ਜਬਿ‡।

[1]ਓਸੇ ਛਿਨ। [2]ਇਕ ਪਹਿਰ ਵਿਚ। [3]ਪਲ ਵਿੱਚ ਹੀ। *ਪਾ: ਨਿਹਾਰੈ। †ਕਈ ਨੁਸਖਿਆਂ ਵਿੱਚ ਇਹ ਦੋ ਤੁਕਾਂ ਨਹੀਂ ਹਨ। ‡ਪਾ:–ਇਮ ਆਪਸ ਮਹਿੰ ਕਹਯੋ ਸੁਨਯੋ ਜਬ।

ਪੰਡਿਤ ਇਨ ਕੀ ਦਿਸ਼ਾ ਦੇਖਿ ਤਬਿ॥੧੧॥ਬਿਸਮਜੋ ਮਨ ਮਹਿੰ ਗੁਰ ਸੰਗ ਬੂਝਾ। 'ਸਿਖਿ ਕਿਮ ਕਹਤਿ? ਕਹਾਂ ਇਨ ਸੂਝਾ?। ਬੇਦ ਬਯਾਸ ਕੋ ਕਰੇ ਪੁਰਾਨਾ। ਤੁਮ ਹੀ ਜਾਨਹੁ ਕ੍ਰਿਪਾ ਨਿਧਾਨਾ ॥੧੨॥ ਲਿਖਜੋ ਪੁਰਾਨ ਬਿਖੈ ਕੈ ਕੂਰ। ਕੈ ਸਿਖ ਬੋਲਤਿ ਕੂਰ ਹਜ਼ੂਰ। ਚਾਰਿ ਜਾਮ ਕੈ ਨਿਮਖ ਮਝਾਰਾ। ਪੰਥ ਬਡੋ ਕਿਮ ਉਲੰਘਹਿੰ ਸਾਰਾ' ॥ ੧੩ ॥ ਤਬਿ ਸਤਿਗੁਰ ਗੁਰਦਾਸ ਨਿਹਾਰਾ। 'ਦਿਹੁ ਪੰਡਿਤ ਕੋ ਸੰਸੈ ਟਾਰਾ। ਜਥਾ ਜੋਗ ਉੱਤਰ ਕੋ ਦੀਜੈ। ਦਿਜਬਰ ਕੋ ਸ਼ਾਂਤੀ ਉਰ ਕੀਜੈ' ॥੧੪॥ ਗੁਰ ਰੁਖ ਪਾਇ ਕਹਜੋ ਗੁਰਦਾਸ। 'ਸੁਨਹੁ ਬਿੱਪ੍ਰ ਸਚ ਕਹਿੰ ਤੁਮ ਪਾਸ। ਕਹੇ ਬਯਾਸ ਕੋ ਸਕਲ ਪੁਰਾਨ। ਹੈਂ ਸਾਚੇ ਸਭਿ ਸੁਨਹਿ ਜਹਾਨ ॥੧੫॥ ਸਤਿਗੁਰ ਕੇ ਸਿਖ ਸੋ ਭੀ ਸਾਚੇ। ਸਦਾ ਉਪਾਸਨ ਗੁਰ ਕੀ ਰਾਚੇ[1]। ਕਰਮ ਕਾਂਡ ਮੈਂ ਜੋ ਜਗ ਜੀਵਾ[2]। ਕਰਹਿੰ ਸ਼ੁਭਾਸ਼ੁਭ ਸਰਬ ਸਦੀਵਾ ॥ ੧੬ ॥ ਤਿਨ ਕੋ[3] ਪੰਥ ਤਥਾ ਹੀ ਜਾਨ॥ਪੁੰਨੀ ਕੋ ਅਸਵਾਰੀ ਨਾਨਾ। ਤਊ ਬਰਖ ਦਿਨ ਮਹਿੰ ਤਹਿੰ ਜਾਇ। ਲੇਖਾ ਧਰਮ ਰਾਇ ਢਿਗ ਪਾਇ ॥ ੧੭ ॥ ਜੋ ਪਾਪੀ ਤਿਨ ਮਾਰਤਿ ਜਾਤੇ। ਦੁਖ ਕੋ ਪਾਇ ਸੁ ਪਾਇ ਪ੍ਰਯਾਤੇ[4]। ਸੋ ਭੀ ਜਾਹਿੰ ਬਰਖ ਦਿਨ ਮਾਂਹੀ। ਲਹੈਂ ਸਜ਼ਾਇਨਿ ਅੰਤਕ ਪਾਹੀ[5] ॥ ੧੮ ॥ ਤਿਨ ਕੋ ਜਾਨੈ ਭਨਹਿ ਪੁਰਾਨ[6]। ਗੁਰ ਸਿੱਖਨਿ ਕੋ ਨਹਿੰਨ ਬਖਾਨ[7]। ਇਨ ਕੇ ਨਿਕਟਿ ਨਹੀਂ ਜਮ ਆਵੈ। ਰਹੈ ਦੂਰ ਦੀਰਘ ਡਰ ਪਾਵੈ ॥ ੧੯ ॥ ਧਰਮਰਾਇ ਆਦਰ ਕਰਿ ਮਿਲੈ। ਸਾਧ ਸਾਧ ਸਭਿ ਕਹਿੰ ਜਬਿ ਚਲੈਂ। ਸ਼੍ਰੀ ਨਾਨਕ ਕੀ ਸਿੱਖੀ ਮਹਾਂ। ਮਹਾਂ ਮਹਾਤਮ ਹੈ* ਜਹਿੰ ਕਹਾਂ ॥ ੨੦ ॥ ਜੋਤਿਕ ਬਲ ਜਿਸ ਮਹਿੰ ਹੁਇ ਆਵੈ। ਤੋਤਿਕ ਕਹੈ ਨ ਕੂਰ ਅਲਾਵੈ। ਇਨ ਸਿੱਖਨ ਮਹਿੰ ਸ਼ਕਤੀ* ਐਸੇ। ਦਈ ਗੁਰੂ ਕੀ ਭਾਖਤਿ ਜੈਸੇ॥੨੧॥ਜੋ ਸ਼੍ਰੀ ਗੁਰ ਕਰੁਨਾ* ਫਲ ਪੈ ਹੈਂ।ਨਿਮਖ ਨ ਲਾਗਹਿ

[1]ਰਚੇ ਹੋਏ। [2]ਜਗਤ ਦੇ ਜੀਅ ਜੋ ਕਰਮ ਕਾਂਡ ਵਿਚ (ਲਗੇ ਹਨ)। [3]ਭਾਵ ਕਰਮ ਕਾਂਡੀਆਂ ਦਾ। [4]ਪੈਰੀਂ ਤੁਰਦੇ ਹਨ। [5]ਸਜ਼ਾਵਾਂ ਜਮ ਪਾਸੋਂ। [6]ਪੁਰਾਨ ਤਿਨ੍ਹਾਂ ਬਾਬਤ ਹੀ ਜਾਣਕੇ ਕਹਿੰਦਾ ਹੈ। [7]ਗੁਰਸਿੱਖਾਂ ਬਾਬਤ ਨਹੀਂ ਕਹਿੰਦਾ।

*ਇਸ ਪ੍ਰਸੰਗ ਵਿੱਚ ਗੁਰਸਿੱਖੀ ਦੀ ਮਹਿਮਾ ਦੱਸੀ ਹੈ। ਗੁਰੂ ਦੇ ਸਿੱਖ ਨਾਮ ਜਪਦੇ ਹਨ, ਨਾਮ ਜਪਣਾ ਵਾਹਿਗੁਰੂ ਪ੍ਰੇਮ ਹੈ, ਉਨ੍ਹਾਂ ਦੀ ਡੋਰ ਹਰਿਚਰਨਾਂ ਵਿਚ ਲਗੀ ਹੁੰਦੀ ਹੈ, ਸੋ ਸਾਂਈ ਦਰ ਜਾਂਦੇ ਹਨ, ਉਨ੍ਹਾਂ ਨੂੰ ਕੌਣ ਰੋਕਣ ਵਾਲਾ ਹੈ। ਓਹ ਲੱਗੇ ਹਨ ਪਿਆਰੇ ਨਾਲ ਤੇ ਮਿਲ ਰਹੇ ਹਨ ਪਿਆਰੇ ਨਾਲ, ਜਾਣਾ ਆਉਣਾ ਉਨ੍ਹਾਂ ਦਾ ਕਿੱਥੇ ਹੈ ਜੋ ਜੀਉਂਦੇ ਜੀ ਅੰਮ੍ਰਿਤਮੇ ਸੋਲ ਵਿਚ ਰਹਿੰਦੇ ਹਨ। ਕਰਮਕਾਂਡੀ ਕਰਮਾਂ ਤੇ ਸੰਕਲਪਾਂ ਦੇ ਬੰਧਨ ਵਿਚ ਹੋਨ, ਕਰਮ ਤੇ ਸੰਕਲਪ ਨੂੰ ਅਪਨੇ ਅਗਯਾਨ ਦੇ ਬੰਧਨ ਹੋਨ।

ਭਹਿੰ ਪਹੁੰਚੈ ਹੈਂ। ਸ਼੍ਰੀ ਗ੍ਰੰਥ ਮਹਿੰ ਬਹੁ ਥਲ ਕਹਯੋ*। ਜਮ ਨਹਿੰ ਪਿਖਹਿ ਗੁਰੂ ਜਿਨ ਲਹਯੋ*॥੨੨॥ ਯਾਂਤੇ ਗੁਰ ਮਹਿਮਾ ਬਹੁ ਭਾਰੀ। ਨਹੀਂ ਮਹਾ-ਤਮ ਜਾਇ ਉਚਾਰੀ'। ਸੁਨਿ ਪੰਡਿਤ ਚਿਤਵਤਿ ਚਿਤਮਾਂਹੀ।–ਕਹਾਂ ਕਥਾ ਉਚਰੌਂ ਗੁਰ ਪਾਹੀ ॥ ੨੩ ॥ ਭੂਤ ਭਵਿੱਖਤਿ ਕੋ ਇਹ ਗਯਾਤਾ। ਸਗਰੇ ਜਗਤ ਪੂਜ ਬੱਖਯਾਤਾ।ਦੇਸ਼ ਬਿਦੇਸ਼ਨ ਸਿੱਖ ਕਰੋਰ। ਜੋ ਸਿਮਰਹਿੰ ਹਾਜ਼ਰ ਤਿਸ ਓਰ ॥ ੨੪ ॥ ਕਾਰਜ ਪੂਰਹਿੰ ਹੋਹਿੰ ਸਹਾਇ। ਇਹ ਸਭਿ ਮਹਿੰ ਅਧਿ ਜਾਨੀ ਜਾਇ। ਭਥਾ ਸਹਾਇਕ ਬਨਹਿੰ ਅਗਾਰੀ। ਜਾਨੀ ਪਰਹਿ ਭਲੇ ਨਿਰਧਾਰੀ ॥ ੨੫ ॥ ਕਰਤਾ ਹਰਤਾ ਸਭਿ ਜਗ ਕੇਰਾ। ਗਹੌਂ ਸ਼ਰਨ ਕਾਟਹਿੰ ਦੁਖ ਮੇਰਾ–। ਇਮ ਬਿਚਾਰਿ ਕਰਿ ਪਾਇਨ ਪਰਯੋ। 'ਛਿਮਹੁ ਜਾਤਿ ਕੋ ਮਦ ਮੈਂ ਕਰਯੋ ॥ ੨੬ ॥ ਲਗਯੋ ਸੁਨਾਵਨਿ ਕਥਾ ਅਗਾਰੀ। ਸਰਬ ਕਲਾ ਸਮਰਥ ਗੁਨਕਾਰੀ। ਮਹਿਮਾ ਜਾਨੀ ਨਹੀਂ ਤੁਮਾਰੀ। ਪਰਯੋ ਸ਼ਰਨ ਦਿਹੁ ਕੁਮਤਿ ਬਿਦਾਰੀ ॥੨੭॥ ਨਹੀਂ ਜਾਤਿ ਕੋ ਅਧਿ ਕੁਛ ਮਾਨ। ਕਰਹੁ ਸਿੱਖ ਸਭਿ ਬੰਧਨ ਹਾਨਿ'। ਸੁਨਿ ਬਿਨਤੀ ਸਤਿਗੁਰ ਮੁਸਕਾਏ। ਦਿਜ ਕੋ ਜਾਗੋ ਭਾਗ ਸੁਹਾਏ ॥ ੨੮ ॥ ਕਰਯੋ ਸਿੱਖ ਚਰਨਾਂਮ੍ਰਿਤ ਲੀਨਾ। ਭਯੋ ਮਾਨ ਤੇ ਬਿੱਪ੍ਰ ਬਿਹੀਨਾ। ਕ੍ਰਿਪਾ ਦ੍ਰਿਸ਼ਟਿ ਗੁਰ ਐਸੀ ਕਰੀ। ਸਰਬ ਬਾਤ ਕੀ ਸੋਝੀ ਪਰੀ ॥ ੨੯ ॥ ਪੰਥ ਬਰਖ ਦਿਨ ਕੋ ਜੋ ਕਹਯੋ। ਨਿਮਖ ਮਾਤ੍ਰ ਕੋ ਦਿਜਬਰ ਲਹਯੋ। ਭਯੋ ਅਨੰਦ ਬਿਲੰਦੈ ਦੀਖਾ[1]। ਦੇਨਿ ਜੁ ਅਧੋ ਆਪ ਲੀ ਸੀਖਾ[2] ॥ ੩੦ ॥ ਪੁਨ ਗੁਰ ਆਇਸੁ ਕਹਿ ਬਹੁ ਬਾਰੀ। ਸਭਿ ਪੁਰਾਨ ਕੀ ਕਥਾ ਉਚਾਰੀ। ਸਿੱਖ ਸੁਭਟ ਸਭਿ ਸੁਨਹਿੰ ਬਿਚਾਰਹਿੰ†।ਸਤਿਗੁਰ ਮਹਿਮਾਂ ਮਹਾਂ ਉਚਾਰਹਿੰ ॥ ੩੧ ॥ ਪਰਯੋ ਭੋਗ ਧਨ ਦੀਨਿ ਬਿਸਾਲਾ। ਹਲਤਿ ਪਲਤਿ ਦਿਜ ਕੀਨਿ ਨਿਹਾਲਾ। ਪੁਨ ਸਭਿ ਸੰਗਤਿ ਦਰਬ ਚਢਾਯੋ। ਅਤਿ ਅਨੰਦ ਕੋ ਰਿਦੇ ਉਪਾਯੋ ॥੩੨॥ ਰਹਨਿ ਲਗਯੋ ਸਤਿਗੁਰ ਕੇ ਪਾਸ। ਧਨ ਕੋ ਭੇਜਯੋ ਅਪਨਿ ਅਵਾਸ। ਨਿਤ ਸ਼੍ਰੀ ਹਰਿਗੋਵਿੰਦ ਨਿਹਾਰੈ। ਚਲਿਤ ਅਨਿਕ ਅਸਚਰਜ ਬਿਚਾਰੈ॥੩੩॥ ਸੰਗਤਿ ਦੂਰ ਦੂਰ ਤੇ ਆਵੈ। ਮਨ ਬਾਂਛਤਿ ਸਗਲੈ ਬਰ ਪਾਵੈਂ।ਅਨ ਗਨ ਧਨ ਨਿਤ ਆਇ ਉਪਾਇਨ। ਜਗ

[1]ਦੇਖਕੇ। [2]ਸਿੱਖਿਆ ਲੀਤੀਓਸੁ। *ਯਥਾ:–ਗੁਰ ਮੇਰਾ ਜਮ ਤੇ ਛੁਟਕਾਰਿ ॥ ਪੁਨ.–ਤਾ ਹਉ ਤਾ ਤੂੰ ਨਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥ ਪੁਨ:–ਦੂਰਿ ਰਹੀ ਉਹ ਜਨ ਤੇ ਬਾਟ ॥ †ਸੂਰਮਿਆਂ ਨੂੰ ਰਣਯੁੱਧ ਦੇ ਇਤਿਹਾਸ ਸੁਣਵਾਏ ਹੌਸਨ ਜੋ ਛੋਰੁਰਸ ਬਧੇ। ਦੇਖੋ ਅੱਗੇ ਅੰਕ ੩੭।

ਪੂਜਹਿ ਕਮਲਨ ਸੋ ਪਾਇਨ ॥ ੩੪ ॥ ਕਰਹਿੰ ਅਖੇਰ ਬਿੱਤ ਮਨ ਭਾਈ। ਬਿਚਰਹਿੰ ਕਾਨਨ ਮਹਿੰ ਸੁਖਦਾਈ। ਨਿਤ ਹੀ ਨਵੇਂ ਬਿਲਾਸ ਹੁਵੈਤੇ। ਅਨਗਨ ਨਰਨ ਉਧਾਰ ਕਰੈਤੇ ॥੩੫॥ ਸ਼ਸਤ੍ਰਨ ਬਿੱਦ੍ਯਾ ਕੋ ਅੱਭ੍ਯਾਸ। ਕਰਹਿੰ ਆਪ ਅਰੁ ਸੁਭਟ ਜਿ ਪਾਸ । ਅਧਿਕ ਤੁਫੈਗਨ ਮਿਲਹਿੰ ਚਲਾਵਹਿੰ।ਹਨਹਿੰ ਨਿਸ਼ਾਨੋ ਤੁਰੇਗ ਧਵਾਵਹਿੰ॥੩੬॥ ਤੀਰਨਿ ਕੀ ਬਿੱਦ੍ਯਾ ਬਡ ਹੋਇ। ਕਰਹਿੰ ਪ੍ਰਹਾਰਨਿ ਧਾਰਤਿ ਜੋਇ। ਰਣ ਪ੍ਰਸੰਗ ਨਿਤ ਸੁਨਹਿੰ ਸੁਨਾਵਹਿੰ। ਬਖਸ਼ਹਿੰ ਮੌਜ[1] ਅਨੰਦ ਉਪਾਵਹਿੰ ॥ ੩੭॥ ਤੁਰਕਨ ਮਾਰਨਿ ਕੀ ਰਨ ਗਾਥਾ। ਕਰਹਿੰ ਆਪਨੇ ਸੁਭਟਨ ਸਾਥਾ। 'ਇਸ ਪ੍ਰਕਾਰ ਮਾਰੇ ਮਤਿ ਹੀਨੇ। ਆਏ ਬ੍ਰਿੰਦ ਰਾਜ ਮਦ ਕੀਨੇ'॥੩੮॥ ਰਣ ਬ੍ਰਿਤਾਂਤ ਜੈਸਿਕ[2] ਤਥਿ* ਭਯੋ। ਸਗਰੋ ਜਗਤ ਬਿਖੈ ਪ੍ਰਗਟਯੋ। ਸਭਿਹਿਨਿ ਕੋ ਭਾ ਇਸ ਬਿਧ ਬੋਧਾ[3]।'ਗੁਰ ਸਮਾਨ ਜਗ ਅਪਰ ਨ ਜੋਧਾ॥੩੯॥ਅਤਿ ਦੀਰਘ†ਪਰ ਸੈਨ[4] ਨ ਗਿਨੈ। ਏਕਲ ਹੋਇ ਤ ਇਕ ਹੀ ਹਨੈ। ਬਹੁ ਥੋਰਨਿ ਕੀ ਨਹੀਂ ਬਿਚਾਰ। ਜੂਟਹਿੰ ਜੰਗ ਸੋ ਲੀਨਸਿ ਮਾਰਿ ॥ ੪੦ ॥ ਤੀਰਨਿ ਕੀ ਬਿੱਦ੍ਯਾ ਬਡ ਠਾਨੈਂ। ਬਹੁਤਨ ਕੇ ਬਿਚ ਪਾਰ ਸੁ ਹਾਨੈ[5] ।ਜਿਨਕੋ ਧਨੁਖ ਕਠੋਰ ਬਿਸਾਲਾ। ਕੋ ਨਹਿੰ ਐਂਚ ਸਕਹਿ ਇਸ ਕਾਲਾ ॥੪੧॥ ਜੋ ਸਨਮੁਖ ਭਾ ਤਤਛਿਨ ਮਾਰਨੋ। ਜੀਵਤਿ ਰਹਨੋ ਭਾਜਿ ਸੋ ਹਾਰਨੋ'। ਇੱਤ੍ਰਾਦਿਕ ਜਸੁ ਜਗ ਮਹਿੰ ਜ਼ਾਹਿਰ। ਕਹਤਿ ਮਿਲੈਂ ਨਰ ਘਰ ਕੈ ਬਾਹਰਿ ॥ ੪੨ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਬਖ਼ਟਮ ਰਾਸੇ 'ਬਿੱਧ' ਪ੍ਰਸੰਗ ਬਰਨਨੰ ਨਾਮ ਦੋਇ ਪੰਚਾਸਤੀ ਅੰਸੁ ॥ ੫੨ ॥

੫੩. [ਬਾਬਾ ਬੁੱਢਾ ਪ੍ਰਲੋਕ ਗਮਨ]।

ਦੋਹਰਾ ॥ ਗ੍ਰਾਮ ਨਾਮ ਰਮਦਾਸ ਕੋ ਤਹਾਂ ਬ੍ਰਿੱਧ ਕੋ ਧਾਮ। ਕਰੇ ਬਿਤਾਵਨ ਦਿਨ ਕਿਤਿਕ ਬ੍ਰਹਮਾਨੰਦ ਬਿੱਸ੍ਰਾਮ[6] ॥ ੧ ॥ ਚੌਪਈ ॥ ਤਜਨਿ ਸਰੀਰ ਸਮਾ ਨਿਯਰਾਵਾ। ਸਕਲ ਭੇਵ ਬੁੱਢੇ ਲਖਿ ਪਾਵਾ। ਰਿਦੇ ਮਨੋਰਥ ਐਸੇ ਕੀਨਿ। ਅੰਤ ਸਮੋ ਅਪਨੋ ਢਿਗ ਚੀਨਿ ॥ ੨ ॥—ਸ਼੍ਰੀ ਹਰਿ ਗੋਵਿੰਦੁ ਹੋਵਹਿੰ ਤੀਰ। ਜਬਿ ਮੈਂ ਤਜਾਗਨਿ ਲਗੌਂ ਸਰੀਰ।ਦੇਖਤਿ ਆਗੈ ਰੂਪ ਮੁਕੰਦਾ।ਜਿਸ ਕੋ ਚਾਹਤਿ ਮੁਨਿਜਨ ਬ੍ਰਿੰਦਾ ॥ ੩ ॥ ਅਪਰ ਕਾਜ ਇਕ ਔਰ ਲਖਾਊਂ। ਨਿਜ ਸੁਤ ਕੋ ਅਬ‡ਕਰ ਪਕਰਾਊਂ।ਉਚਿਤ ਅਹੈ ਮੋਕਹੁ ਇਹੁ ਕਰਨਾ॥

[1]ਦੌਲਤ। ਬਖਸ਼ੀਸ਼। (ਦੇਖੋ ਰਾਸ ੫, ਅੰਸੂ ੧੫, ਅੰਕ ੯)। [2]ਜਿਹੋ ਜਿਹਾ। [3]ਗਿਆਨ। [4]ਪਰਾਈ ਸੈਨਾਂ। [5]ਪਾਰ ਕਰਕੇ ਮਾਰ ਦਿੰਦੇ ਹਨ। [6]ਬ੍ਰਹਮਾਨੰਦ ਵਿਚ ਟਿਕ ਕੇ।

*ਪਾ:—ਜਬ। †ਪਾ:—ਜਥਾ ਕ੍ਰਿਸ਼ਨ। ‡ਪਾ:—ਤਿਨ।

ਹਮ ਸਗਰੇ ਸਤਿਗੁਰੁ ਕੀ ਸ਼ਰਨੀ ।। ੪ ॥ ਲੋਕ ਪ੍ਰਲੋਕ ਆਦਿ ਅਰੁ ਅੰਤ। ਹਮਰੋਨਹਿੰ ਕੋ ਬਿਨ ਭਗਵੰਤੁ–।ਇਮ ਬਿਚਾਰਿ ਕਰਿ ਸਿੱਖ ਹਕਾਰਾ।ਭਾਉ ਸੁਮਤਿ ਜਿਸ ਬਹੁ ਉਰ ਧਾਰਾ ॥ ੫ ॥ ਨਿਕਟਿ ਬਿਠਾਇ ਸਕਲ ਸਮੁਝਾਈ। 'ਗੁਰ ਢਿਗ ਗਮਨਹੁ ਬਿਮਲ ਬਿਹਾਈ । ਮਮ ਦਿਸ਼ਿ ਤੇ ਇਹ ਬਿਨੈ ਸੁਨਾਵਹੁ ।–ਦਾਸ ਕਦੀਮੀ ਲਖਿ ਕਰਿ ਆਵਹੁ ॥ ੬ ।। ਜਿਮ ਕੁਰਖੇਤ੍ਰ ਬਿਖੈ ਰਣ ਠਾਨੇ। ਕ੍ਰਿਸ਼ਨ ਹਸਤਨਾਪੁਰੀ ਪਧਾਨੇ। ਸਭਿ ਪਾਂਡਵ ਕੋ ਲੈ ਕਰਿ ਸਾਥ। ਅਭਿਸੇਂਚਨੋ[1] ਧਰਮਜ ਨਰਨਾਥ ॥੭॥ ਸਰ[2] ਸਿਹਜਾ ਪਰ ਭੀਸ਼ਮ ਪਰਜੋ। ਧਰਮ ਨਿਬਾਹ ਆਪਨੋ ਕਰਜੋ। ਅੰਤ ਸਮੈਂ ਅਪਨੋ ਤਿਨ ਜਾਨਾ। ਕ੍ਰਿਸ਼ਨ ਹਕਾਰੇ ਧਰਿ ਕਰਿ ਧਯਾਨਾ ॥ ੮ ॥ ਤਤਛਿਨ ਅਪਨੋ ਸਿਮਰਨ ਚੀਨਾ[3]। ਸਭਿ ਕੁਛ ਤਜਿ ਪ੍ਰਸਥਾਨੋ ਕੀਨਾ। ਅੰਤ ਸਮੈਂ ਮਹਿੰ ਦਰਸ਼ਨ ਦਯੋ। ਤੈਸੋ ਸਮੈਂ ਆਨਿ ਅਬਿ ਭਯੋ* ॥ ੯ ॥ ਕ੍ਰਿਪਾ ਕਰਹੁ ਆਵਹੁ ਹਿਤ ਧਾਰੇ। ਜਿਮ ਜਟਾਧੁ ਤਨ ਤਜਤਿ ਨਿਹਾਰੇ। ਸੀਤਾ ਖੋਜਤਿ ਇਤ ਉਤ ਧਾਏ। ਨਿਜ ਜਨ ਜਾਨਿ ਤੁਰਤ ਹੀ ਆਏ ॥੧੦॥ ਤਿਮ ਅਬਿ ਬਿਰਦ ਸੰਭਾਰਤਿ ਆਵਹੁ। ਅਘ ਹਾਨੀ ਨਿਜ ਦਰਸ ਦਿਖਾਵਹੁ–' । ਬ੍ਰਿਧ ਕੋ ਨਮੋ ਕਰਤਿ ਸਿਖ ਚਲਜੋ। ਤੁਰਨ ਆਇ ਗੁਰੁ ਸੰਗ ਮਿਲਜੋ ॥ ੧੧ ॥ ਨਮਸਕਾਰ ਕਰਿ ਬ੍ਰਿੱਧ ਸੰਦੇਸਾ। ਬੈਠਜੋ ਭਾਖਿ ਸੁਨਾਇ ਅਸ਼ੇਸ਼ਾ। ਸੁਨਿ ਸਤਿਗੁਰ ਨਿਜ ਪ੍ਰਿਧ ਕੀ ਬਾਤ। ਤਯਾਰੀ ਕਰੀ ਸ਼ੀਘ੍ਰ ਸਭਿ ਭਾਂਤਿ॥ ੧੨॥ ਬਿਧੀਆ ਅਰੁ ਭਾਈ ਗੁਰਦਾਸਾ'ਬ੍ਰਿਧ ਤਨ ਅੰਤ'ਕਹਜੋ ਸਭਿ ਪਾਸ। ਪੁਰਿ ਮਹਿੰ ਜਥੇਦਾਰ ਇਕ ਛੋਰਾ।ਕਿਤਿਕ ਸੈਨ ਦੇ ਕਰਿ ਤਿਸ ਠੌਰਾ॥੧੩॥ ਪੁਰਿ ਜਨ ਸਭਿ ਕੋ ਧੀਰਜ ਦੀਨਿ। ਚਢਿਬੇ ਤੁਰੰਗ ਹਕਾਰਨਿ ਕੀਨਿ। ਚਮੂੰ ਸਕਲ ਹ੍ਵੈ ਕਰਿ ਤਬਿ ਤਯਾਰ। ਚਢੇ ਸੰਗ ਗਰ ਭੇ ਅਸਵਾਰ ॥ ੧੪ ॥ ਕੁਛਕ ਸੈਨ ਦੇ ਸੰਗ ਨਿਹਾਲੇ। ਸੌਂਪਜੋ ਪੁਰਿ ਕੋ ਰਾਖਿ ਸੰਭਾਲੇ। ਚਢਿ ਸਤਿਗੁਰ ਤਬਿ ਪੰਥ ਪਧਾਨੇ। ਕਰੀ ਸ਼ੀਘ੍ਰਤਾ ਨਹਿੰ ਠਹਿਰਾਨੇ॥੧੫॥ ਖਡੇ ਬੇਗ ਤੇ ਤੁਰੰਗ ਚਲਾਏ। ਤੁਰਨ ਪੰਥ ਸੰਪੂਰਨ ਆਏ। ਨਾਮਦੇਵ ਕੋ ਹੁਤੋ ਸਥਾਨ। ਰੁਚਿਰ ਦੇਹੁਰਾ ਕਰਿਬੋ ਠਾਨਿ[4] ॥ ੧੬ ॥ ਬਿਨਾ ਕਬੀਰ ਭਗਤ

---

[1]ਛਾਵ ਗਦੀ ਦਿੱਤੀ। [2]ਬਾਣਾਂ ਦੀ। [3]ਯਾਦ ਕਰਦਾ ਜਾਣਿਆਂ (ਭੀਸ਼ਮ ਨੂੰ ਕ੍ਰਿਸ਼ਨ ਜੀ ਨੇ)। [4](ਉਸ ਥਾਂ) ਕੀਤਾ ਹੋਇਆ ਸੀ। *ਕਵਿ ਜੀ ਅਪਣੀ ਵਾਕਫੀ ਦੇ ਦਾਇਰੇ ਦੇ ਰੋ ਚੁਕੇ ਪ੍ਰਸੰਗਾਂ ਦਾ ਦ੍ਰਿਟਾਂਤ ਦੇ ਰਹੇ ਹਨ, ਰਚਨਾਂ ਨੂੰ ਅਲੰਕ੍ਰਿਤ ਕਰਨੇ ਲਈ।

ਸੋ ਔਰਾਸਭਿ ਕੋ ਬਿਖੈ ਲਖਨੋ ਸਿਰਮੌਰਾਉਤਰਿ ਤੁਰੰਗ ਤੇ ਬੰਦਨ ਕੀਨਿ। ਪ੍ਰਭੁ ਕੋ ਭਗਤ ਲਖਨੋ ਰਸ ਭੀਨ ॥ ੧੭ ॥ ਜਥਾ ਮਤੇਗ ਮਨੀ ਕੋ ਆਸ਼੍ਰਮ। ਪਹੁੰਚੇ ਰਘੁਪਤਿ[1] ਧਾਰਿ ਮਹਾਸ਼੍ਰਮ। ਮੁਨਿ ਸਥਾਨ ਕੋ ਬੰਦਨ ਕੀਨੀ।ਤਥਾ ਰੀਤਿ ਇਹ ਠਾਂ ਸਭਿ ਚੀਨੀ ॥ ੧੮ ॥ ਕਰਤਿ ਸ਼ੀਘ੍ਰਤਾ ਪੰਥ ਮਝਾਰੀ।ਬਸੇ ਨਿਸਾ ਇਕ ਗਏ ਅਗਾਰੀ । ਗ੍ਰਾਮ ਸਮੀਪ ਜਬੈ ਪਹੁੰਚਯੋ । ਦੇਖਿ ਦੂਰ ਤੇ ਇਕ ਨਰ ਗਯੋ ॥ ੧੯ ॥ 'ਬ੍ਰਿਧ ਜੀ ! ਸ਼੍ਰੀ ਹਰਿਗੋਬਿੰਦ ਆਏ'।ਸੁਨਤਿ ਪ੍ਰੇਮ ਉਮਗਯੋ ਅਧਿਕਾਏ। ਸਭਿ ਤਨ ਮਹਿੰ ਰੁਮੰਚ ਹੁਇ ਆਵਾ । ਰੁਚਿਰ ਬਿਲੋਚਨ ਮਹਿੰ ਜਲ ਛਾਵਾ ॥ ੨੦ ॥ ਗੁਦਗਦ ਬਾਨੀ ਜਾਇ ਨ ਬੋਲਾ । ਮਨਹੁੰ ਪ੍ਰੇਮ ਪੂਰਨ ਭਰਿ ਤੋਲਾ[2] । ਉਠਿ ਕਰਿ ਗਮਨਯੋ ਭਯੋ ਸਥੰਭਾ । ਚਲਤਿ ਨ ਪਗ ਮਨ ਮਾਨਿ ਅਚੈਭਾ ॥੨੧॥ ਥਕਤਿ ਹੋਇ ਕਰਿ ਭਹਿੰ ਹੀ ਬੈਸਾ।ਸਕਲ ਸ਼ਰੀਰ ਪਨਸ ਫਲ ਜੈਸਾ[3]।ਮੂੰਦਿ ਬਿਲੋਚਨ ਲੈ ਰਸ ਧਯਾਨਾ। ਭਯੋ ਪ੍ਰੇਮ ਤੇ ਬਿਥਸ ਮਹਾਨਾ ॥ ੨੨ ॥ ਇਤਨੇ ਮਹਿੰ ਗੁਰ ਗਏ ਅਵਾਸ । ਸੰਗ ਲਿਏ ਬਿਧੀਆ ਗੁਰਦਾਸ । ਅਚਲ ਸਮਾਧਿ ਮਨਹੁੰ ਚਿਰਕਾਲਾ । ਬੈਠਯੋ ਜੋਗੀ ਕੋਇ ਬਿਸਾਲਾ ॥ ੨੩ ॥ ਦੇਖਤਿ ਰਹਿ ਗਏ ਠਾਂਢੇ ਸ੍ਵਾਮੀ । ਲਖੀ ਰਿਦੈ ਗਤਿ ਅੰਤਰਜਾਮੀ । ਅਧਿਕ ਪ੍ਰੇਮ ਗੁਰ ਕੇ ਉਰ ਆਵਾ । ਦੋਨ ਬਿਲੋਚਨ ਜਲ ਭਰਿ ਆਵਾ॥੨੪॥ਨਹਿੰ ਕੁਛ ਕਹਯੋ ਗਯੋ ਰਹਿਖਰੇ। ਤਬਿ ਗੁਰਦਾਸ ਬ੍ਰਿੱਧ ਪਗ ਧਰੇ। ਕਰਿ ਬੰਦਨ ਕੋ ਕੁਛਕ ਹਿਲਾਏ। ਪੰਕਜ ਸੇ ਲੋਚਨ ਬਿਕਸਾਏ ॥ ੨੫ ॥ ਪ੍ਰੇਮ ਬਿਥਸ ਜਬਿ ਸਤਿਗੁਰ ਹੇਰੇ । ਤੁਰਨ ਗਹੇ ਪਾਇ ਤਿਸ ਬੇਰੇ।ਨੈਮਿ ਭਏ ਸ਼੍ਰੀ ਹਰਿ ਗੋਵਿੰਦ। ਗਹੇ ਬ੍ਰਿੱਧ ਕੇ ਪਦ ਅਰਬਿੰਦ ॥ ੨੬ ॥ ਬੈਠਨਿ ਕੋ ਸਥਾਨ ਲੈ ਗਏ। ਸਭਿ ਸਿਖ ਬ੍ਰਿੱਧ ਕੋ ਬੰਦਤਿ ਭਏ। ਭਹਿੰ ਕੋ ਸਿਖ ਗੁਰ ਕੋ ਕਿਧ ਨਮੋ । ਬੈਠਤਿ ਭਏ ਬ੍ਰਿੰਦ ਤਿਹ ਸਮੋਂ ॥ ੨੭ ॥ ਬ੍ਰਿੱਧ ਸਾਹਿਬ ਕਰ ਜੋਰਿ ਉਚਾਰੀ।'ਇਹ ਕੁਛ ਰੀਤਿ ਨਈ ਨ ਤੁਮਾਰੀ । ਦਾਸਨ ਬਸਿ ਹੁਇ ਕਰੁਨਾ ਕਰਿ ਹੋ । ਕਛੂ ਨ ਲੋਕ ਲਾਜ ਕੋ ਧਰਿ ਹੋ ॥ ੨੮ ॥ ਬਿਰਦ ਸੰਭਾਰਿ ਆਪਨੋ ਆਏ । ਮੇਰੋ ਅੰਤ ਸਮਾਂ ਨਿਯਰਾਏ । ਕ੍ਰਿਪਾ ਧਾਰਿ ਦਰਸ਼ਨ ਕੋ ਦੀਨਾ । ਨਿਤ ਸਿੱਖਨਿ ਬਸਿ ਗੁਰੂ

---

[1]ਸ਼੍ਰੀ ਰਾਮਚੰਦ੍ਰ ਜੀ । [2]ਮਾਨੋ ਪ੍ਰੇਮ ਦਾ ਤੋਲ (ਵਜ਼ਨ) ਪੂਰਨ ਭਰ ਗਿਆ ਹੈ। [3]ਕਟਹਰ ਦੇ ਫਲ ਵਰਗਾ, ਭਾਵ ਕਟਹਰ ਫਲ ਦੇ ਕੰਡਿਆਂ ਵਾਂਙ ਰੁਮਾਂਚ ਹੋ ਗਏ।

ਪ੍ਰਥੀਨਾ'॥ ੨੯॥ ਸੁਨਿ ਸ੍ਰੀ ਗੁਰ ਸ਼ੁਭ ਉੱਤਰ ਦੀਨਾ। 'ਤੁਮ ਸਿੱਖੀ ਮਗ ਉੱਜਲ ਕੀਨਾ। ਰਾਵਰ ਕੌ ਆਚਰਨ ਗਹੈਂਗੇ। ਸੋ ਸਿਖ ਅਘ ਖੈਨੀ ਨ ਦਹੈਂਗੇ[1]॥ ੩੦॥ ਤੋਰ ਨਾਮ ਲੈ ਸਿੱਖੀ ਧਰੈਂ। ਕਹੋ ਕਯੋਂ ਨ ਭਵ ਸਾਗਰ ਤਰੈਂ'।ਇਤ੍ਯਾਦਿਕ ਬਹੁ ਆਪਸ ਮਾਂਹੀ।ਕਹੀ ਸੁਨੀ ਮਹਿਮਾ ਚਿਤ ਪਾਹੀ ॥ ੩੧ ॥ ਸੁੰਦਰ ਮੰਦਿਰ ਅੰਦਰ ਡੇਰਾ। ਕਰਿਵਾਯਹੁ ਸਾਦਰ ਤਿਸ ਬੇਰਾ। ਜਥਾ ਜੋਗ ਸਭਿ ਕੌ ਸੁਖ ਦਯੋ। ਦੇਗ ਪ੍ਰਸਾਦ ਤਯਾਰ ਤਬਿ ਭਯੋ॥ ੩੨ ॥ ਭਾਂਤਿ ਭਾਂਤਿ ਕੇ ਭੋਜਨ ਕਰੇ। ਮਧੁਰ ਤੁਰਸ਼ ਬਹੁ ਸ੍ਵਾਦਨਿ ਭਰੇ। ਨਿਕਟਿ ਬੈਠਿ ਗੁਰ ਕੌ ਅਚਵਾਯੋ। ਪੁਨ ਸਭਿ ਸੈਨਾ ਕੌ ਬਰਤਾਯੋ॥੩੩॥ ਸੁਪਛਨਿ ਸਮੈਂ ਜਾਨਿ ਬ੍ਰਿਧ ਭਾਈ। ਮ੍ਰਿਦੁ ਸਿਹਜਾ ਸੁੰਦਰ ਡਸਿਵਾਈ। ਭੂਮਾਸਨ ਅਪਨੋ ਤਬਿ ਕੀਨਿ।ਸ਼੍ਰੀ ਹਰਿ ਗੋਵਿੰਦ ਸਭਿ ਬਿਧਿ ਚੀਨਿ॥੩੪॥ ਤਜਿ ਸਿਹਜਾ ਭੂਮਾਸਨ ਕਰੇ। ਬ੍ਰਿਧ ਸਾਹਿਬ ਕੇ ਢਿਗ ਗੁਰ ਥਿਰੇ। ਨਿਸ ਮਹਿ ਬਚਨ ਬਿਲਾਸ ਕਰੀਤਿ। ਭਨਤਿ ਭਏ ਸ਼੍ਰੀ ਗੁਰ ਭਗਵੰਤ ॥ ੩੫ ॥ 'ਸ਼੍ਰੀ ਨਾਨਕ ਆਦਿਕ ਗੁਰ ਸਾਰੇ। ਰਹੇ ਨਿਕਟਿ ਸਭਿ ਰੀਤਿ ਨਿਹਾਰੇ। ਹਾਨ ਲਾਭ ਸਭਿ ਬਿਧਿ ਹੀ ਜਾਨਹੁ। ਮੁਝ ਪ੍ਰਤਿ ਕੁਛ ਉਪਦੇਸ਼ ਬਖਾਨਹੁ॥ ੩੬ ॥ ਸੇਵਕ ਜਾਨਿ ਦਯਾ ਰਸ ਢਰੀਅਹਿ। ਸੀਛਾ ਭਲੀ ਬਤਾਵਨਿ ਕਰੀਅਹਿ'। ਸੁਨਿ ਬ੍ਰਿਧ ਕਹਯੋ 'ਆਪ ਨਾਰਾਇਨ।ਛਠਮ ਰੂਪ ਤੁਮ ਧਰਯੋ ਸੁਹਾਇਨ ॥ ੩੭॥ ਗਨ ਸਿੱਖਨਿ ਗੌ ਦਿਜ ਅਰੁ ਧਰਨੀ[2]। ਧਰਯੋ ਦੇਹਿ ਰੱਛਾ ਇਨ ਕਰਨੀ। ਧ੍ਯਾਨ ਬਿਖੈ ਆਰਾਧਤਿ ਜੋਗੀ।ਭੋਗਨ ਹਿਤ ਸੇਵਤਿ ਸਭਿ ਭੋਗੀ ॥ ੩੮ ॥ ਬ੍ਰਹਮ ਆਤਮਾਨੰਦ ਸਰੂਪੁ। ਠਾਨਤਿ ਅਚਰਜ ਚਲਿਤ ਅਨੂਪ। ਸਭਿ ਕੌ ਸੀਖਕ[3] ਰਾਵਰ ਅਹੋ। ਕਹਾਂ ਸੀਖ ਮੈਂ ਤੁਮ ਸੌਂ ਕਹੌਂ ॥ ੩੯ ॥ ਮਮ ਸੁਤ ਕੀ ਅਬਿ ਭੁਜਾ ਗਹੀਜੈ। ਮਮ ਸਮਾਨ ਹੀ ਨਿਭ ਨਿਬਹੀਜੈ । ਸ਼੍ਰੀ ਨਾਨਕ ਗੁਰ ਅੰਗਦ ਔਰ। ਪੁਨ ਕੁਲ ਭੱਲਨਿ ਕੇ ਸਿਰਮੌਰ ॥੪੦॥ ਸ਼੍ਰੀ ਗੁਰ ਰਾਮਦਾਸ,ਗੁਰ ਅਰਜਨ । ਕਰੀ ਸੁ ਬਹੁ ਸਿੱਖੀ ਜਗ ਸਿਰਜਨ। ਮੇਰੀ ਬਾਤ ਜਥਾ ਨਿਰਬਾਹੀ। ਤਿਮ ਮਮ ਸੁਤ ਰਹਿ ਤੁਮਰੇ ਪਾਹੀ' ॥ ੪੧ ॥ ਇਮ ਕਹਿ ਅਪਨੋ ਸੁਤ ਬੁਲਵਾਯੋ । ਚਰਨ ਪਾਇ ਗੁਰ ਨਿਕਟਿ ਬਿਠਾਯੋ । ਭਾਨਾ[4] ਹਾਥ ਗਹਯੋ ਨਿਜ ਹਾਥ । ਗਹਿਵਾਈ

[1]ਪਾਪਾਂ ਦੀ ਅੱਗ ਵਿਚ ਨਹੀ ਸੜਨਗੇ । [2]ਸਿੱਖਾਂ, ਗਊਆਂ,ਬ੍ਰਹਮਨਾਂ (ਭਾਵ ਭਲੇ ਪੁਰਖਾਂ, ਸ਼ੈਂਭਾਂ) ਤੇ ਪ੍ਰਿਥਵੀ ਲਈ । [3]ਸਿੱਖਿਆ ਦੇਣ ਵਾਲੇ । [4]ਬ੍ਰਿਧ ਜੀ ਦੇ ਸਪੁੱਤ੍ਰ ਜੀ ਦਾ ਨਾਮ ਹੈ ।

ਤਬਿ ਹੀ ਪਿਖਿ ਨਾਥ ॥੪੨॥ ਸ਼੍ਰੀ ਹਰਿ ਗੋਵਿੰਦ ਗਹਿ ਕਰ ਸਾਥੈ। ਰਾਖੀ ਬਾਹੁ ਤਾਂਹਿ, ਨਿਜ ਮਾਥੇ।ਕਹਿ ਬਹੁ ਬਿਧਿ ਸੋਂ ਧੀਰਜ ਦੀਨਾ।ਅਪਰ ਕਰੀ ਚਰਚਾ ਰਸ ਭੀਨਾ॥੪੩॥ ਤੀਨ ਪਹਿਰ ਜਾਗਤਿ ਹੀ ਰਹੇ। ਬ੍ਰਿਧ ਕੇ ਬਾਕ ਸੁਨੇ ਅਰੁ ਕਹੇ। ਆਇਸੁ ਗੁਰ ਕੀ ਲੇ ਉਠਿ ਖਰਸੋ। ਜਲ ਸੀਤਲ ਸੋਂ ਮੱਜਨ ਕਰਸੋ ॥ ੪੪॥ ਪੁਨ ਸ਼੍ਰੀ ਹਰਿ ਗੋਵਿੰਦੁ ਢਿਗ ਆਯੋ। ਬੈਠਨੋ ਸਨਮੁਖ ਉਰ ਹਰਖਾਯੋ। ਇਕ ਚਿਤ ਹ੍ਵੈ ਕਰਿ ਜਪੁਜੀ ਸਾਰਾ। ਸਨੇ ਸਨੇ ਸੈਕੁਚਾਰਿ ਉਚਾਰਾ ॥ ੪੫ ॥ ਪਠਿ ਕਰਿ ਗੁਰ ਦਿਸ਼ਿ ਬੰਦਨ ਕੀਨਿ। ਨਿਜ ਦਾਸਨਿ ਕੋ ਆਇਸੁ ਦੀਨਾ'ਪਾਵਨ ਕੁਸ਼ਾ ਕਰਹੁ ਛਿਤੁ ਪਾਵਨ* । ਬੈਠਿ ਸ਼ਬਦ ਕੋ ਕੀਜੈ ਗਾਵਨ ॥ ੪੬ ॥ ਸਭਿ ਸੁਰੀਧਿਤਾ ਕਰਿ ਛਿਰਕਾਵਨਿ। ਸੱਤਿਨਾਮ ਸਿਮਰਹੁ ਹਰਿਖਾਵਨ। ਦੀਪਕ ਬ੍ਰਿੰਦ ਬਾਰ ਕਰਿ ਧਰੀਅਹਿ। ਸੈਗਤਿ ਸਗਲ ਇਕੱਤਰ ਕਰੀਅਹਿ' ॥ ੪੭ ॥ ਸੁਨਿ ਬ੍ਰਿਧ ਹੁਕਮ ਦਾਸ ਗਨ ਆਏ। ਕਹਸੋ ਜਥਾ ਸਭਿ ਕਾਜ ਬਨਾਏ। ਸ਼੍ਰੀ ਹਰਿ ਗੋਵਿੰਦ ਕੇਰ ਅਗਾਰੀ।ਹਾਥਜੋਰਿ ਬਹੁ ਬਿਨੈ ਉਚਾਰੀ॥੪੮॥'ਆਇਸੁਦੀਜੈਅੱਗ੍ਰਸਿਧਾਊਂ। ਪਦਵੀ ਪਰਮ ਆਪ ਕੀ ਪਾਊਂ' । ਸਤਿਗੁਰ ਕਹਸੋ 'ਬਿਰਾਜਹੁ ਪਸਾਰੇ ! । ਗਗਨ ਸਮਾਨ ਬਿਆਪਹੁ ਸਾਰੇ'॥੪੯॥ਸੁਨਿ ਪੌਢਸੋ ਕੁਸ਼ ਆਸਨ ਊਪਰ। ਸੋਤ ਬਸਤ੍ਰ ਕੋ ਲੀਨਿ ਤਨੂਪਰ[1] । ਖੁਲ੍ਹੇ ਬਿਲੋਚਨ ਸਨਮੁਖ ਹੇਰਤਿ। ਸਤਿਗੁਰ ਕ੍ਰਿਪਾ ਦ੍ਰਿਸ਼ਟਿ ਸੋਂ ਪ੍ਰੇਰਤਿ ॥ ੫੦ ॥ ਤਨ ਕੋ ਤਜਾਗਿ ਪ੍ਰਾਨ ਜਬਿ ਗਯੋ । ਗੁਰੂ ਬਿਖੈ ਲੈ ਹੋਵਤਿ ਭਯੋ । ਤਜੀ ਰਹੀ ਤਹਿਂ ਕਾਂਯਾਂ ਖਾਲੀ। ਜਨੁ ਗਜ ਢੂਲ ਮਾਲ ਕੋ ਡਾਲੀ ॥੫੧॥ ਸੁਗਮ ਦੇਹਿ ਤੇ ਹੋਯੋ ਭਿੰਨ। ਜੋ ਗੁਰ ਸੋਂ ਨਿਤ ਰਹਸੋ ਅਭਿੰਨ। ਧੰਨ ਜਨਮ ਨਿਤ ਪਰਉਪਕਾਰੀ। ਜਨੁ ਸਿੱਖੀ ਕੀ ਨੀਵ ਉਸਾਰੀ ॥ ੫੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੇ 'ਭਾਈ ਕੁੰਵੇ ਤਨ ਤਜਨਂ' ਪ੍ਰਸੰਗ ਵਰਨਨੰ ਨਾਮ ਤੀਨ ਪੰਚਾਸਤਿ ਅੰਸੂ ॥ ੫੩ ॥

੫੪. [ਮਾਈ ਦੇਸਾਂ ਜੱਟੀ ਨੂੰ ਸੱਤ ਪੁੱਤ ਬਖਸ਼ੇ]।

ਦੋਹਰਾ ॥ ਬ੍ਰਿਧ ਸਾਹਿਬ ਜੀ ਮਹਾਂ ਸਿਖ ਜੈਸੇ ਭਗਤ ਕਬੀਰ।ਦੇਹਿ ਅੰਤ ਸੁਰ ਜਾਨਿ ਕੈ ਆਇ ਬਿਮਾਨਨਿ ਕ੍ਰੀਰ ॥ ੧ ॥ ਚੌਪਈ ॥ ਅਰਣ ਬਰਣ ਭਾ

[1]ਤਨ ਉੱਤੇ । *ਏਹ ਭਰਮ ਸਤਿਗੁਰ ਦੇ ਘਰ ਵਿਚ ਨਹੀਂ ਹੈਸ਼ਨ। ਬਾਬੇ ਬੁੱਢੇ ਜੈਸੇ ਪਰਮਪਦ ਦੇ ਮਾਲਕ ਨੂੰ ਕਿਸੇ ਐਸੀ ਰਸਮ ਦੀ ਲੋੜ ਨਹੀ । ਦੀਵਾ ਆਦਿ ਹੋਰ ਕੋਈ ਭਰਮ ਨਹੀਂ ਕੀਤਾ, ਨਿਰਾ ਕੁਸ਼ਾ ਦਾ ਭਰਮ ਥਿਥਾ ਹੈ, ਹਾਂ ਸਫ਼ਾਈ, ਖੁਸ਼ਬੋ ਹੋਸ਼ਨੀ ਇਹ ਸੁਹਣੀਆਂ ਗੱਲਾਂ ਹਨ ।

ਗਗਨ ਮਝਾਰਾ। ਮਿਲਿ ਸੁਰ ਜੈ ਜੈ ਕਾਰ ਉਚਾਰਾ।ਬੈਠੇ ਸ਼੍ਰੀ ਹਰਿ ਗੋਵਿੰਦ ਚੰਦ। ਅਭਿਬੰਦਨ ਕੀਨਸਿ ਕਰ ਬੰਦਿ ॥ ੨ ॥ ਉਤਸਵ ਰਚਿਤਿ ਕੁਲਾਹਲ ਰੋਵਾ। ਨਭ ਅਵਨੀ ਮਹਿੰ ਅਚਰਜ ਜੋਵਾ। ਆਸਾਵਾਰ ਰਬਾਬੀ ਗਾਵਹਿੰ। ਬਹੁ ਬਿਲਾਗ ਕੇ ਸ਼ਬਦ ਸੁਨਾਵਹਿੰ ॥੩॥ ਸ਼ਬਦ ਸੁਨਤਿ ਪ੍ਰਭਾਤਿ ਹੁਇ ਆਈ। ਕਹਿ ਸਤਿਗੁਰ ਤਯਾਰੀ ਕਰਿਵਾਈ। ਜ਼ਰੀ-ਬਾਦਲਾ ਸਹਤ ਬਿਮਾਨ। ਫੂਲਨ ਮਾਲਾ ਛਾਇ ਮਹਾਨ ॥ ੪ ॥ ਬ੍ਰਿਧ ਕੋ ਤਬਿ ਸ਼ਨਾਨ ਕਰਿਵਾਯੋ। ਨਰਨ ਉਚਾਇ ਬੀਚ ਪੌਢਾਯੋ।ਉਪਰ ਸੁੰਦਰ ਪਾਇ ਦੁਸ਼ਾਲੇ। ਸਤਿਗੁਰ ਆਪ ਬਿਮਾਨ ਉਠਾਲੇ ॥ ੫ ॥ ਭਾਨਾ, ਬਿਧੀ ਚੰਦ, ਗੁਰਦਾਸ। ਸੰਗਤਿ ਘਨੀ ਲਗੀ ਚਹੁੰ ਪਾਸ। ਬ੍ਰਿਧ ਪੋਤਾ ਤਬਿ ਚਵਰ ਢੁਰਾਵੈ। ਆਗੈ ਗਮਨ ਸ਼ਬਦ ਕੋ ਗਾਵੈ ॥ ੬ ॥ ਅਤਰ ਗੁਲਾਬ ਮਹਿਕ ਛਿਰਕਾਵਾ। ਲਘੁ ਦੀਰਘ ਬਾਦਤ[1] ਬਜਵਾਵਾ। ਧਨ ਬਰਖਾਵਤਿ ਘਨੋ ਅਗਾਰੀ। ਧਨ,ਘਰ ਕੀ ਨਰ ਪ੍ਰੀਤਿ ਵਿਸਾਰੀ ॥ ੭ ॥ ਸਗਰੇ ਸਿਮਰਤਿ ਮਰਨ ਕਰਾਲ।ਵਿਸ਼ਯ ਵਿਰਾਗੀ ਭਏ ਬਿਸਾਲਾ[2]। ਬ੍ਰਿਧ ਕੋ ਅਸ ਪ੍ਰਤਾਪ ਤਹਿੰ ਭਾਵਾ।ਸਿੱਖਨਿ ਮਨ ਨਿਰਮਲ ਹੁਇ ਆਵਾ ॥ ੮ ॥ ਚੰਦਨ ਚਿਖਾ ਰਚੀ ਤਿਸ ਕਾਲਾ। ਉਪਰ ਧਰਿ ਜਵ ਤਿਲ ਘ੍ਰਿਤ ਛਾਲ।ਭਾਨਾ ਲੈ ਕਰ ਲਾਬੁ ਲਾਯੋ। ਸ਼ਬਦ ਰੁਦਨ ਕੋ ਤਬਹਿ ਉਠਾਯੋ ॥ ੯ ॥ ਲਖਿ ਪ੍ਰਿਯ ਅਤਿ ਸ਼੍ਰੀ ਹਰਿਗੋਵਿੰਦ। ਤਜੇ ਬਿਲੋਚਨ ਤੇ ਜਲ ਬੁੰਦ। ਗੁਰ ਕੋ ਪਿਖਿ ਸਭਿ ਕੀਨਿ ਵਿਰਾਗਾ। ਕਰਿ ਕਪਾਲਕ੍ਰਿਆ ਮਨੁ ਰਾਗਾ[3]*॥ ੧੦ ॥ ਕਰਿ ਸ਼ਨਾਨ ਗੁਰ ਜੁਤਿ ਸਮੁਦਾਏ। ਸਨੇ ਸਨੇ ਡੇਰੇ ਕਉ ਆਏ। ਬੈਠਿ ਲਗਾਯੋ ਅਧਿਕ ਦਿਵਾਨ। ਮਿਲੀ ਸਕਲ ਹੀ ਸੰਗਤਿ ਆਨਿ ॥ ੧੧ ॥ ਸਿੱਖ ਅਜੋਂ ਤੇ ਚਰਿਤ ਨਿਹਾਰਾ[4]। ਬ੍ਰਿਧ ਪ੍ਰਤਾਪ ਜਸੁ ਚਹਤਿ ਬਿਥਾਰਾ। ਹਾਥ ਜੋਰਿ ਸਭਿ ਬਿਖੈ ਬਖਾਨਾ।'ਸ਼੍ਰੀ ਗੁਰ ਸੰਸੈ ਦਿਹੁ ਮਮ ਹਾਨਾ ॥ ੧੨ ॥ ਜਬਿ ਸਸਕਾਰਨਿ ਕੋ ਲੈ ਚਾਲੇ। ਪਿਖਨੋ ਸਭਿਨਿ ਸਿਰ ਛਤ੍ਰ ਬਿਸਾਲੇ। ਕਰਿ ਕੈ ਦਾਹੁ ਜਬੈ ਹਟਿ ਆਏ।ਤੁਮ ਪਰ ਹੀ ਇਕ ਛਤ੍ਰ ਸੁਹਾਏ ॥੧੩॥ ਕਹੋ ਕ੍ਰਿਪਾ ਕਰਿ ਕਸ਼ ਇਹ ਭਯੋ ?'। ਸੁਨਿ ਸਤਿਗੁਰ ਤਿਹ ਉੱਤਰ ਦਿਯੋ। 'ਜਬਹਿ ਗਏ ਸਿਮਰਤਿ ਸਭਿ

[1]ਵਾਜੇ। [2]ਭਯਾਨਕ ਮੌਤ ਸਭ ਨੂੰ ਯਾਦ ਹੈ, ਚਿਖ਼ਿਆਂ ਤੋਂ ਬਹੁਤ ਵੈਰਾਗੀ ਹੋ ਰਹੇ ਹਨ। (ਦੇਖੋ ਅੰਕ ੧੪)। [3]ਮਨ ਦਾ ਪ੍ਰੇਮ ਕਰਕੇ। [4]ਅਜਿਤੇ ਨੇ ਕੌਤਕ ਵੇਖਿਆ।

*ਪਾ:—ਅਨੁਰਾਗਾ।

ਮਰਨਾ। ਜਗ ਵਿਰਾਗ ਧਾਰਨੋ ਰਸ ਕਰੁਨਾ[1] ॥੧੪॥ ਤਹਿੰ ਤੇ ਜਬਿ ਪੁਰਿ ਦਿਸ਼ਿ ਹਟਿ ਆਏ। ਸੁਤ ਤ੍ਰਿਯ ਧਨ ਸੰਕਲਪ ਉਠਾਏ। ਫਸੇ ਮੋਹ ਮਨ ਪ੍ਰਥਮ ਸਮਾਨੇ। ਧਾਂਤੇ ਛੜੂ ਭਏ ਸਭਿ ਹਾਨੇ[2] ॥੧੫॥ ਪੁਨ ਭਾਨੇ ਸਾਹਿਬ ਕੋ ਧੀਰ। ਦੇਤਿ ਭਏ ਬਹੁ ਬਿਧਿ ਬਰ ਬੀਰ। 'ਹੋਨਹਾਰ ਕੀ ਚਿੰਤ ਨ ਕਰੀਯਹਿ। ਸਭਿ ਜਗ ਕੀ ਇਹ ਰੀਤਿ ਨਿਹਰੀਅਹਿ ॥ ੧੬ ॥ ਜਨਮ ਧਾਰਿ ਜਗ ਕਰਮ ਕਮਾਵੈ।ਆਇ ਕਾਲ ਸਭਿ ਤਨ ਬਿਨ ਸਾਵੈ।ਸਾਧਿ ਲੀਨਿ ਜਿਨਹੁ ਪਰਲੋਕ। ਜਸ ਬਿਸਤਾਰਹਿ ਪੁਰਿ ਪੁਨਿ ਓਕ[3] ॥ ੧੭ ॥ ਸੋ ਨਹਿੰ ਮਰੈ ਜਿਯਤਿ ਸਭਿ ਕਾਲਾ। ਅਪਰ ਮਰੈ ਦੁਖ ਲਹਹਿੰ ਬਿਸਾਲਾ। ਬ੍ਰਿਧ ਜੀ ਆਪ ਤਰੈ ਜਗ ਸਾਗਰ। ਤਾਰੈ ਸਿੱਖ ਸਮੂਹ ਉਜਾਗਰ ॥੧੮॥ ਇਨ ਕੀ ਸਮਤਾ ਨਹਿੰ ਕਿਸ ਮਾਂਹੀ। ਸਦ ਅਟੱਲ ਜਸੁ ਮਿਟਹਿ ਸੁ ਨਾਂਹੀ।ਗੁਰ ਕੋ ਸਿੱਖ ਭਾਉ ਉਰ ਧਾਰੀ। ਇਨ ਕੀ ਕੀਰਤਿ ਕਰਹਿੰ ਉਚਾਰੀ' ॥ ੧੯ ॥ ਇੱਤਯਾਦਿਕ ਸਤਿਗੁਰੂ ਬਖਾਨਾ। ਕਰਿ ਉਪਦੇਸ਼ ਦ੍ਰਿੜ੍ਹਾਇ ਸੁ ਗਯਾਨਾ। ਸੁਨਿ ਗ੍ਯਾਮਨਿ ਤੇ ਸੰਗਤਿ ਆਵੈ। ਸਭਿ ਭਾਨੇ ਕੋ ਆਨਿ ਬੁਲਾਵੈਂ ॥ ੨੦॥ ਸਤਿਗੁਰ ਕਹਿ ਕਰਿ ਦੇਗ ਕਰਾਈ। ਸਭਿ ਸੰਗਤਿ ਕੋ ਦੀਨਿ ਬ੍ਰਤਾਈ। ਭਾਨੇ ਸਹਤ ਆਪ ਪੁਨ ਖਾਯੋ। ਜਥਾ ਜੋਗ ਸਭਿ ਕਾਜ ਕਰਾਯੋ ॥ ੨੧ ॥ ਮ੍ਰਿਤਕ ਕ੍ਰਿਆ* ਸਗਰੀ ਕਰਿਵਾਏ।ਦਿਨ ਦੱਯੇ ਮਹਿੰ ਅਸਥਿ ਚੁਨਾਏ।ਕਰੇ ਸੰਗ ਮਾਨਵ ਸਮੁਦਾਏ। ਸ੍ਰੀ ਗੰਗਾ ਮਹਿੰ ਦੀਨਿ ਪੁਚਾਏ* ॥ ੨੨ ॥ ਪਾਠ ਗ੍ਰੰਥ ਕੋ ਸਭਿ ਕਰਿਵਾਯੋ। ਸ੍ਰੀ ਗੁਰਦਾਸ ਪਢਨੋ ਮਨ ਲਾਯੋ।ਨਿਤ ਨਵੀਨ

[1]ਕਰੁਣਾਰਸ । [2]ਭਾਵ ਏਹ ਕਿ ਗੁਰੂ ਜੀ ਪੂਰਨ ਵਿਰਾਗ ਵਿਚ ਸਦਾ ਰਹਿੰਦੇ ਹਨ। [3]ਨਗਰ ਨਗਰ ਤੇ ਫਿਰ ਘਰ ਘਰ ਵਿਚ।

*ਮ੍ਰਿਤਕ ਕ੍ਰਿਆ ਆਦਿ ਪਰ ਅੱਗੇ ਲਿਖ ਆਏ ਹਾਂ ਦੇਖੋ ਰਾਸਿ ੨ ਅੰਸੂ ੨੪ ਅੰਕ ੪੧ ਤੇ ਰਾਸਿ ੪ ਅੰਸੂ ੨੩ ਅੰਕ ੨੭ ਦੀਆਂ ਹੇਠਲੀਆਂ ਟੂਕਾਂ। ਇਸ ਲਈ ਇਹ ਸੰਭਵ ਨਹੀਂ ਕਿ ਭਾਈ ਬੁੱਢੇ ਵਰਗੇ ਪੂਰਨ ਪੁਰਖ ਨੂੰ ਕਿਸੇ ਕ੍ਰਿਆ ਦੀ ਲੋੜ ਹੋਵੇ ਤੇ ਤਾਰਨਹਾਰ ਸਤਿਗੁਰੂ ਜੀ ਆਪ ਐਸੇ ਕਰਮ ਕਰਵਾਉਂਦੇ ਜੋ ਕਿ ਆਦਿ ਪਾਤਸ਼ਾਹੀ ਤੋਂ ਵਿਵਰਜਤ ਹੁੰਦੇ ਆਏ ਸਹੀ ਹੁੰਦੇ ਹਨ, ਜੈਸੇ ਕਿ ਕਵਿ ਜੀ ਨੇ ਦੱਸਿਆ ਹੈ ਕਿ ਦੂਜੇ ਸਤਿਗੁਰਾਂ ਨੇ ਹੁਕਮ ਦਿੱਤਾ ਸੀ:-

ਜਗ ਅਰ ਕੁਲ ਕੇ ਜਿਤਕ ਅਚਾਰੇ। ਹਮਰੇ ਹੇਤ ਨਹੀਂ ਕੁਛ ਕਰਨਾ। ਕੀਰਤਿ ਪਠਿ ਸੁਨਿ ਨਾਮ ਸਿਮਰਨਾ। ਕਰਹੁ ਅਨੰਦ ਮੰਗਲਾਚਾਰਾ। ਦੇਹੁ ਸਰੀਰ ਅਗਨਿ ਸਸਕਾਰਾ। [ਰਾ: ੧ ਅੰ: ੨੦—੩]। ਦੂਸਰੇ, ਜੀਵਨ ਚਰਿਤ੍ਰ ਭਾਈ ਬੁੱਢਾ ਸਾਹਿਬ ਜੀ ਵਿਚ ਮ੍ਰਿਤਕ ਕ੍ਰਿਆ ਤੇ ਫੁੱਲ ਗੰਗਾ ਜਾਣੇ ਨਹੀਂ ਲਿੱਖੇ।

ਸੈਗਤਿ ਬਹੁ ਆਵੈ। ਕਿਤਿਕ ਰਹੈਂ ਢਿਗ ਕਿਤਿਕ ਸਿਧਾਵੈਂ॥੨੩॥ਦਿਵਸ ਤ੍ਰਯੋਦਸ਼ੀ ਕੋ ਜਬਿ ਆਯੋ। ਬੈਠੇ ਗੁਰੂ ਦਿਵਾਨ ਲਗਾਯੋ। ਭੋਗ ਪਵਾਇ ਗ੍ਰੰਥ ਕੋ ਜਬੈ। ਪਗ ਭਾਨੇ ਕੋ ਦੀ ਗੁਰ ਤਬੈ॥੨੪॥ਸ਼੍ਰੀ ਬ੍ਰਿਧ* ਕੀ ਗਾਦੀ ਪਰ ਥਿਰਸੋ[1]। ਦੇ ਨਰ ਭੇਟ ਪ੍ਰਨਾਮ ਸੁ ਕਰਸੋ।ਸ਼ਬਦ ਬਿਲਾਵਲ ਆਨੰਦ ਗਾਯੋ। ਬ੍ਰਿੰਦ ਰਬਾਬੀ ਧਨ ਗਨ ਪਾਯੋ॥ ੨੫॥ ਜਥਾਜੋਗ ਸਭਿ ਕੋ ਧਨ ਦੀਨਾ। ਕੀਨਿ ਮੰਗਲਾਚਾਰ ਨਵੀਨਾ। ਬਹੁ ਸੰਗਤਿ ਲੇ ਪੁੰਜ ਉਪਾਇਨ। ਦੇ ਭਾਨੇ ਕੋ ਬੰਦਹਿੰ ਪਾਇਨ॥੨੬॥ਜਿਮ ਗੁਰ ਹੁਕਮ ਜਥੋਚਿਤ ਦੀਨਾ। ਤਿਮ ਭਾਨੇ ਅਰੁ ਸੰਗਤਿ ਕੀਨਾ। ਇਕ ਦਿਨ ਮਹਿੰ ਸ਼੍ਰੀ ਹਰਿਗੋਵਿੰਦ। ਬੈਠੇ ਦਿਪਤਿ ਸੰਗਤਾਂ ਬ੍ਰਿੰਦ॥ ੨੭॥ ਏਕ ਅੰਗਨਾ[2] ਤਿਹ ਛਿਨ ਆਈ। ਊਚੀ ਧੁਨਿ ਸੋਂ ਬਿਨੈ ਸੁਨਾਈ। 'ਸੁਨਹੁ ਗੁਰੂ! ਹਮ ਬਸਤੇ ਪੱਟੀ। ਦੇਸਾਂ ਨਾਮ ਜਾਤਿ ਕੀ ਜੱਟੀ॥ ੨੮॥ ਕੁਲ ਸਿੱਧੂ ਮਹਿੰ ਮੋ ਕਹੁ ਬਨਾਹੀ। ਸੁਨਿ ਜਸੁ ਬਹੁ ਆਈ ਤੁਮ ਪਾਹੀ। ਆਸਾਵੰਤਨ ਕੀ ਨਿਤ ਆਸਾ। ਪੁਰਵਤਿ ਹੋ, ਰਾਵਰਿ ਭਰਵਾਸਾ॥ ੨੯॥ ਪੁੱਤ੍ਰ ਨਹੀਂ ਉਪਜਤਿ ਹੈ ਮੋਰੇ। ਹਾਰੀ ਕਰਿ ਉਪਚਾਰ ਘਨੇਰੇ। ਅਬਿ ਸਮੀਪ ਤੁਮਰੇ ਚਲਿ ਆਈ। ਦਿਹੁ ਸੁਤ ਮੋ ਕਹੁ ਲਖਿ ਸ਼ਰਨਾਈ'॥ ੩੦॥ ਸ਼੍ਰੀ ਹਰਿ ਗੋਵਿੰਦ ਸੁਨਤਿ ਉਚਾਰਾ। 'ਲਿਖਸੋ ਨਹੀਂ ਸੁਤ ਤੋਹਿ ਲਿਲਾਰਾ'। ਸੁਨਤਿ ਉਦਾਸ ਭਈ ਸਹਿ ਚਿੰਤਾ। ਲਖਸੋ –ਭਾਗ ਮਮ ਨਹਿੰ ਸੁਤਵੰਤਾ[3]–॥੩੧॥ਬਹੁਤ ਬਿਸੂਰਤਿ ਕਿਸ ਥਲ ਬੈਸੀ। ਦਿਖੀ ਚਲਤਿ ਗੁਰਦਾਸਹਿੰ ਤੈਸੀ[4]। ਦੁਖੀ ਜਾਨਿ ਬੂਝੀ 'ਕਨਾ ਭਯੋ?। ਕਯੋਂ ਸਚਿੰਤ ਮਨ ਅਪਨੋ ਕਿਯੋ'॥੩੨॥ਤਿਯ ਨੇ ਸਗਰੀ ਕਥਾ ਸੁਨਾਈ। 'ਸੁਤ ਹਿਤ ਮਮ ਸਤਿਗੁਰ ਢਿਗ ਆਈ। ਮੁਸਕਾਵਤਿ ਮੁਖ ਤੇ ਫੁਰਮਾਯੋ। –ਲਿਖਸੋ ਨ ਤਵ ਮਸਤਕ ਦ੍ਰਿਸ਼ਟਾਯੋ†–'॥ ੩੩॥ ਦੀਨ ਬਾਤ ਸੁਨਿਕੈ ਤਬਿ ਭਾਈ। ਪੁੱਤ੍ਰ ਲੇਨਿ ਕੀ ਸੀਖ ਸਿਖਾਈ। 'ਅਬਿ ਕੇ ਜਾਹੁ ਧਾਰਿ ਸੁਤ ਆਸ। ਲੈਹੁ ਕਲਮ ਰੁਸ਼ਨਾਈ[5] ਪਾਸ॥ ੩੪॥ ਜਬਿ ਗੁਰ ਕਹੈਂ–ਲਿਖਸੋ ਨਹਿੰ ਤੇਰੈ–। ਤਬਿ ਇਮ ਕਹੁ ਕਰਿ ਕਲਮ ਅਗੋਰੈ।–ਲਿਖਨ ਹਾਰ ਇਤ

[1]ਸ਼੍ਰੀ ਬਾਬਾ ਬੁੱਢਾ ਜੀ ਦੀ ਗੱਦੀ ਪਰ ਬੈਠਾ। [2]ਇਸਤ੍ਰੀ। [3]ਸਮਝੀ ਕਿ ਮੇਰੇ ਭਾਗ ਪੁੱਤ੍ਰ ਵਾਲੇ ਨਹੀਂ। [4]ਓਵੇਂ ਭਾਵ ਉਦਾਸ ਜਾਂਦੀ ਗੁਰਦਾਸ ਨੇ ਦੇਖੀ। (ਅ) ਗੁਰਦਾਸ ਹਿਤੈਸ਼ੀ=ਪ੍ਰੇਮੀ ਭਾਈ ਗੁਰਦਾਸ ਨੇ ਡਿੱਠੀ ਕੋਲੋਂ ਲੰਘਦਿਆਂ। [5]ਸਿਆਹੀ। *ਆਮ ਪਾਠ 'ਸ਼੍ਰੀ ਗੁਰੂ' ਮਿਲਦਾ ਹੈ, ਪਰ ਸਾਨੂੰ ਇਕ ਪੁਰਾਤਨ ਨੁਸਖੇ ਵਿਚੋਂ ਐਤਕੀ ਇਹ ਪਾਠ ਮਿਲਿਆ ਹੈ, ਜੋ ਸਹੀ ਹੈ।

†ਇਹ ਚੌਪਈ ਛਾਪੇ ਦੇ ਨੁਸਖੇ ਵਿਚ ਨਹੀਂ ਪਰ ਲਿਖਤੀਆਂ ਵਿਚ ਹੈ।

ਉਤ ਤੁਮ ਸਾਰੇ। ਤਹਿੰ ਨ ਲਿਖਜੋ ਜੋ ਭਾਗ ਹਮਾਰੇ ॥ ੩੫॥ ਕ੍ਰਿਪਾ ਕਰਹੁ ਤਬਿ ਅਬਿ ਲਿਖਿ ਦੀਜੈ।ਸ਼ਰਨਾਗਤਿ ਲਖਿ ਆਸ ਪੁਰੀਜੈ–'।ਸੁਨਿ ਤ੍ਰਿਯ ਹਿਤ ਕੀ ਸਿੱਖਜਾ ਧਰੀ। ਅਗਲੇ ਦਿਵਸ ਤਥਾ ਬਿਧਿ ਕਰੀ॥੩੬॥ ਬੀਤੀ ਨਿਸ ਪ੍ਰਭਾਤਿ ਹੁਇ ਆਈ। ਹਿਤ ਅਖੇਰ ਤਯਾਰੀ ਕਰਿਵਾਈ। ਬਸਤ੍ਰ ਸ਼ਸਤ੍ਰ ਸਤਿਗੁਰ ਸਭਿ ਧਾਰੇ। ਹਯ ਸਜ਼ੀਨ ਕੇ ਲੀਨਿ ਹਕਾਰੇ ॥੩੭॥ਚਢੇ ਸੁਭਟ ਸ਼ੁਭ ਆਯੁਧ ਧਾਰੀ। ਬਾਜ, ਕੁਹੀ, ਸ੍ਯਾਨਨ ਕਰਿ ਤਯਾਰੀ। ਹਯ ਅਰੂਢਿ ਸ੍ਰੀ ਹਰਿ ਗੋਵਿੰਦ।ਚਲੇ,ਪਿਛਾਰੀ ਜੋਧਾ ਬ੍ਰਿੰਦ॥੩੮॥ਸਨੈ ਸਨੈ ਤਬਿ ਪੈਰਿ ਤੁਰੰਗ। ਨਿਕਸਨ ਲਗੇ ਗ੍ਰਾਮ ਭਟ ਸੰਗ। ਸੋ ਤ੍ਰਿਯ ਤਬਿ ਪਹੁੰਚੀ ਉਤਲਾਵਤਿ। ਆਰੀ ਭਈ ਪ੍ਰਭੂ ਜਿਤ ਜਾਵਤਿ ॥ ੩੯ ॥ 'ਗੁਰੂ ਗਰੀਬ ਨਿਵਾਜ, ਕ੍ਰਿਪਾਲਾ ! ਪੁਰਵਹੁ ਸੁਤ ਕੀ ਆਸ ਬਿਸਾਲਾ। ਜਸ ਸੁਨਿ ਚਲੀ ਦੂਰ ਤੇ ਆਈ। ਤੁਮ ਸਮਰਥ ਕੀ ਮੈਂ ਸ਼ਰਨਾਈ' ॥ ੪੦ ॥ ਮੁਸਕਾਵਤਿ ਸਤਿਗੁਰ ਤਬਿ ਪਿਖਜੋ। 'ਤੋਹਿ ਭਾਗ ਮਹਿੰ ਨਹਿੰ ਸੁਤ ਲਿਖਜੋ'।ਤਬਿ ਤ੍ਰਿਯ ਅਵਸਰ ਪਾਯਹੁ ਨੀਕਾ। ਚਲਿ ਆਗੇ ਹੁਇ ਪ੍ਰਭੂ ਨਜੀਕਾ ॥ ੪੧ ॥ ਕਰ ਮਹਿੰ ਲਿਏ ਕਲਮ ਰੁਸ਼ਨਾਈ[1]। ਭਨੀ ਬਿਨੈ ਸੋ ਕਰਿ ਅਗਵਾਈ। 'ਇਤ ਉਤ ਲਿਖਨਹਾਰ ਹੋ ਰਾਵਰ।ਜੇ ਨ ਲਖਹਿੰ ਇਮ, ਸੋ ਨਰ ਬਾਵਰ॥੪੨॥ ਤਹਿੰ ਨਹਿੰ ਲਿਖਜੋ ਆਪ ਨੋ ਜੋਈ।ਕ੍ਰਿਪਾ ਧਾਰਿ ਅਬਿ ਲਿਖ ਦਿਹੁ ਸੋਈ'। ਬਿਕਸੇ ਪ੍ਰਭੂ ਜੁਗਤਿ ਕੋ ਜਾਨਾ। 'ਹੁਇ ਸੁਤ ਤੇਰੇ' ਬਾਕ ਬਖਾਨਾ ॥੪੩॥ ਸੁਨਿ ਦੇਸਾਂ*ਕਹਿ'ਦੇਹੁ ਪ੍ਰਤੀਤ।ਲਿਖਹੁ ਗੁਰੂ ਤਬਿ ਹੁਇ ਥਿਰ ਚੀਤ'। ਭੇ

[1]ਸਿਆਹੀ। *ਇਹ ਪ੍ਰਸੰਗ ਦੇਸਾਂ ਨਾਮੇ ਪੱਟੀ ਦੀ ਜੱਟੀ ਦਾ ਏਥੇ ਹੋਇਆ ਹੈ। ਇਕ ਹੋਰ ਪ੍ਰਸੰਗ ਇਸੇ ਤਰ੍ਹਾਂ ਦਾ ਹੂਬਹੂ ਦਸਮੇਂ ਸਤਿਗੁਰਾਂ ਦੇ ਸਮੇਂ ਹੋਇਆ ਹੈ, ਉਹ ਪ੍ਰਸੰਗ ਸੁਲੱਖਣੀ ਨਾਮੇ ਜੱਟੀ ਜੋ ਚੱਬੇ ਦੀ ਚਹਿਣ ਵਾਲੀ ਸੀ ਦਾ ਹੈ, ਜਿਸ ਦਾ ਜ਼ਿਕਰ ਕਵੀ ਜੀ ਨੇ ਐਨ ੬ ਅੰਸੂ ੨੧ ਵਿਚ ਦਿੱਤਾ ਹੈ। ਚੱਬਾ ਅੰਮ੍ਰਿਤਸਰ ਤੋਂ ਤ੍ਰੈ ਚਾਰ ਮੀਲ ਦੱਖਣ ਨੂੰ ਤਰਨ ਤਾਰਨ ਦੀ ਸੜਕ ਤੇ ਹੈ ਤੇ ਰੇਲ ਦਾ ਸਟੇਸ਼ਨ ਸ੍ਰੀਗੁਰੂ ਸਾਹਿਬ ਗੁਰਦੁਆਰੇ ਦੇ ਪਾਸ ਹੈ। ਇਸ ਚੱਬੇ ਦੀ ਸੁਲੱਖਣੀ ਮਾਲਵੇ ਵਿਚ ਦਸਵੇਂ ਸਾਹਿਬਾਂ ਨੂੰ ਮਿਲੀ ਸੀ।

ਤਵਾ: ਖਾ: ਵਾਲੇ ਦੱਸਦੇ ਹਨ ਕਿ ਇਕ ਚੱਬਾ ਮਾਲਵੇ ਵਿਚ ਹੈ, ਇਕ ਇਹ ਅੰਮ੍ਰਿਤਸਰ ਲਾਗਲਾ ਹੈ, ਦੇਸਾਂ ਦਾ ਪ੍ਰਸੰਗ ਛੇਵੇਂ ਸਤਿਗੁਰਾਂ ਦੇ ਸਮੇਂ ਅੰਮ੍ਰਿਤਸਰ ਵਾਲੇ ਚੱਬੇ ਹੋਇਆ ਦੱਸਿਆ ਨੇ, ਤੇ ਸੁਲੱਖਣੀ ਦਾ ਪ੍ਰਸੰਗ ਦਸਵੇਂ ਸਾਹਿਬਾਂ ਦੇ ਸਮੇਂ ਮਾਲਵੇ ਵਿਚ ਹੋਇਆ ਦੱਸਿਆ ਨੇ। ਦੇਖੋ ਤਵਾ: ਖਾ: ਹਿੱਸਾ ੧ ਨੰ: ੩ ਪੰਨਾ ੮੨੨ ਤੇ ਹਿੱਸਾ ੧ ਨੰ: ੩ ਪੰਨਾ ੨੦੫੬।

ਪ੍ਰਸੰਨ ਗੁਰ ਲਿਖਨਿ ਸੁ ਲਾਗੇ। ਗਹੀ ਕਲਮ ਹਯ ਚਾਲਤਿ ਆਗੇ॥੪੪॥
ਕਰਨਿ ਇਕਾਂਗ ਚਹਨੈ, ਕਰ ਹਾਲਾ[1]। ਸਾਤਾ ਲਿਖਨੋ ਗਯੋ ਤਿਸ ਕਾਲਾ।
ਭਯੋ ਅੰਕ ਸਤਿਗੁਰ ਢਿਗ ਹੇਰਾ। ਬਹ ਪ੍ਰਸੰਨ ਬੋਲੇ ਤਿਸ ਬੇਰਾ ॥ ੪੫ ॥
'ਇਕ ਸੁਤ ਹੇਤੁ ਗਹੀ ਸ਼ਰਨਾਈ। ਅੰਕ ਸਪਤ ਕੋ ਭਾ ਬਰਿਆਈ[2]। ਅਬਿ
ਘਰ ਜਾਹੁ ਸਪਤ ਸੁਤ ਪਾਵਹਿ। ਭਈ ਆਸ ਪੁਰੀ ਜਿਤ ਆਵਹਿ' ॥੪੬॥
ਸੁਨਿ ਦੇਸਾਂ ਉਰ ਅਨੰਦ ਬਿਲੰਦ। 'ਧੰਨ ਗੁਰੂ' ਕਹਿ ਨਮਹਿੰ ਸੁ ਬੰਦਿ।
ਲੈ ਕਰਿ ਬਰ ਕੋ ਘਰਹਿ ਸਿਧਾਰੀ। ਜਹਿੰ ਕਹਿੰ ਕਹਿ ਕਹਿ ਕਿਤ[3]
ਬਿਸਤਾਰੀ ॥ ੪੭ ॥ ਸ੍ਰੀ ਹਰਿਗੋਵਿੰਦ ਚੰਦ ਬਿਲੰਦੇ। ਗਏ ਅਖੇਰ ਬ੍ਰਿਤੀ
ਆਨੰਦੇ। ਉਬਟ[4] ਜਿਤ ਦਿਸ਼ਿ ਘਨੀ ਨਿਹਾਰੀ। ਗਈ ਤਹਾਂ ਪ੍ਰਭੁ ਕੀ
ਅਸੁਵਾਰੀ ॥ ੪੮ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੇ 'ਦੇਸਾਂ ਸੱਦੀ' ਪ੍ਰਸੰਗ ਵਰਣਨੰ ਨਾਮ ਚਤੁ
ਪੰਚਾਸਤੀ ਅੰਸੂ ॥ ੫੪ ॥

੫੫. [ਗਉ ਦੇ ਅਲੰਕਾਰ ਵਿਚ ਧਰਤੀ]।

ਦੋਹਰਾ ॥ ਬਹਿ ਸਲਿਤਾ ਔਰਾਵਤੀ ਤਿਸ ਤੇ ਉਰੇ ਕਿਤੇਕ। ਬਿਚਰਤਿ
ਹੋਤ ਸ਼ਿਕਾਰ ਕੇ ਸ੍ਰੀ ਗੁਰੁ ਜਲਧਿ ਬਿਬੇਕ ॥ ੧ ॥ ਚੌਪਈ ॥ ਦੇਖੀ ਜਬਿ
ਉਦਸ਼ਾਨ ਮਹਾਨ।ਮਿਲਨੋ ਏਕ ਮਾਨਵ ਤਹਿੰ ਆਨਿ।ਹਿੰਦੂ ਹੁਤੋ ਹੇਰਿ ਗੁਰ
ਪੂਰਨ। ਚਰਨ ਕਮਲ ਬੰਦੇ ਤਿਨ ਤੂਰਨ॥੨॥ਪੁਨ ਕਰ ਜੋਰਿ ਬਤਾਇਸਿ
ਬਾਤਿ। 'ਨਿਕਟ ਦੁਸ਼ਟ ਗੌ[5]ਕਰਤੇ ਘਾਤਿ। ਤਿਨ ਕੇ ਬਸ ਨਹਿੰ ਆਵਤਿ
ਸੋਈ। ਕਰਤਿ ਓਜ ਕੋ[6] ਮੈਂ ਤਹਿੰ ਜੋਈ' ॥ ੩ ॥ ਸੁਨਿ ਸਤਿਗੁਰੁ ਸੋ
ਆਗੇ ਕਰਨੋ। ਹਯ ਧਵਾਇ ਚਾਲੇ ਰਿਸਿ ਧਰਨੋ। ਹੁਤੋ ਨਿਕਟ ਹੀ ਜਾਇ
ਨਿਹਾਰੇ। ਖੜਗ ਨਿਕਾਸਨੋ ਤਤਛਿਨ ਮਾਰੇ॥ ੪ ॥ ਭਾਜ ਚਲੇ ਕੁਛ ਘੋਰਿ
ਪੁਹਾਰੇ। ਖੰਡ ਖੰਡ ਕਰਿ ਧਰ ਪਰ ਡਾਰੇ। ਗ੍ਰਾਮ ਸਮੀਪਿ ਹੁਤੋ ਤਿਨ ਕੇਰਾ।
ਸੁਨਨੋ ਰੌਰ ਧਾਏ ਤਿਸ ਬੇਰਾ ॥ ੫ ॥ ਚਾਂਪ ਬੰਦੂਕ ਸੰਭਾਰਤਿ ਆਏ। ਮਰੇ
ਦੇਖਿ ਕਰਿ ਸਮੁਖ ਚਲਾਏ।ਸਭਿ ਸੈਨਾ ਗੁਰੁ ਕੀ ਤਬਿ ਧਾਈ।ਤਜੀ ਤੁਰੰਗ
ਸ਼ਲਖ ਸਮੁਦਾਈ ॥੬॥ ਗੁਲਕਾਂ ਲਗੀ ਮਰੇ ਇਕ ਬਾਰੀ। ਭਾਜੇ ਜਿਧਤਿ
ਤ੍ਰਾਸ ਕੋ ਧਾਰੀ। ਗ੍ਰਾਮ ਛਾਪਰੀ ਕੋ ਗਨ ਘਾਲੇ। ਬਸਹਿੰ ਜਮਨ' ਜੋ
ਅਘੀ ਬਿਸਾਲੇ॥੭॥ਸੁਭਟ ਪਹੁੰਚਿ ਤਿਨ ਆਗ ਲਗਾਈ। ਜਰ ਕਰਿ ਛਾਰ
ਭਈ ਸਮੁਦਾਈ। ਪਾਪੀ ਤੁਰਕ ਜਿਤਿਕ ਤਹਿੰ ਹੇਰੇ। ਕਾਟੇ ਖੜਗਨਿ ਸੋਂ

[1]ਹੱਥ ਹਿੱਲ ਗਿਆ। [2]ਮੱਲੋਮਲੀ। [3]ਕੀਰਤੀ। [4]ਕਠਨ ਥਾਂ (ਜੰਗਲ ਦੀ) [ਸੰਸ:, ਉਦ੍ਘਾਟ]।
[5]ਗਊ ਦਾ। [6]ਬਲ ਕਰਦੇ ਹਨ (ਉਸਦੇ ਕਾਬੂ ਕਰਨ ਨੂੰ)। [7]ਤੁਰਕ।

ਤਿਸ ਬੇਰੇ ॥ ੮॥ ਧਰਨੀ ਧੇਨੁ ਹੁਤੀ ਤਨ ਔਰ। ਧਰਿ ਸੁਰ ਜੁਤਿ ਆਈ ਤਿਸ ਠੌਰ[1]*। ਇਕ ਸਤਿਗੁਰ ਕੋ ਪਰਹਿ ਦਿਖਾਈ। ਅਪਰ ਨ ਪਿਖਹਿ ਖਰੇ ਸਮੁਦਾਈ ॥ ੯ ॥ ਸੁਰ ਜਤਿ ਅਵਿਨੀ ਬਿਨੈ ਉਚਾਰੀ। 'ਤੁਰਕਨਿ ਮੋਕਹੁ ਕੀਨਿ ਦੁਖਾਰੀ। ਅਨਿਕ ਰੀਤਿ ਕੋ ਪਾਪ ਕਰੈਤਿ। ਮੈਂ ਨਹਿ ਤਿਨ ਕੋ ਭਾਰਿ ਸਹੈਤਿ ॥ ੧੦ ॥ ਜਿਸ ਹਿਤ ਆਪ ਲੀਨਿ ਅਵਤਾਰਾ। ਰਾਜ ਮਲੇਛ ਬਿਨਾਸਹੁ ਸਾਰਾ। ਬਿੱਪ੍ਰ, ਧੇਨੁ, ਸੰਤਨਿ ਸੁਖ ਦੀਜੇ। ਤੁਰਕ ਰਾਜ ਕੋ ਦੂਰ ਕਰੀਜੈ' ॥ ੧੧ ॥ ਸੁਨਿ ਸਤਿਗੁਰੁ ਭਬਿ ਦੀਨ ਦਿਲਾਸਾ।'ਕਿਤਿਕ ਕਾਲ ਮਹਿ ਹੋਇ ਬਿਨਾਸਾ। ਪੌਤ੍ਰ ਹਮਾਰੋ ਹੁਇ ਜਿਸ ਕਾਲਾ। ਕਰਹਿ ਖਲਨਿ ਸੰਗ ਜੰਗ ਕਰਾਲਾ ॥ ੧੨ ॥ ਉਪਜਾਵੈਂ ਭਬਿ ਪੰਥ ਵਿਸ਼ਾਲਾ। ਅਵਿਨੀ ਰਾਜ ਕਰਹਿ ਚਿਰਕਾਲਾ।ਸਭਿ ਤੁਰਕਨਿ ਕੋ ਰਾਜ ਉਠਾਵੈਂ।ਸਨੇ ਸਨੇ ਇਹ ਸਭਿ ਖਪਿ ਜਾਵੈਂ†' ॥ ੧੩ ॥ ਸੁਨਿ ਗੁਰੁ ਤੇ ਸੁਰ ਧਰਨੀ ਸਾਰੇ। ਕਰਿ ਕਰਿ ਬੰਦਨ ਸਦਨ ਸਿਧਾਰੇ। ਖਲ ਹਤਿ ਗ੍ਰਾਮ ਛਾਰ ਕਰਿਦੀਨਾ। ਫਿਰੇ ਅਖੇਰ ਬਿੱਤ ਕੁਛਕੀਨਾ ॥ ੧੪ ॥ ਨਿਜ ਡੇਰੇ ਕੋ ਪੁਨ ਹਟਿ ਆਏ।

---

[1]ਧਰਤੀ ਹੋਰਨਾਂ ਦੇਵਤਿਆਂ ਸਮੇਤ ਗਊ ਦਾ ਸਰੀਰ ਧਾਰ ਕੇ ਤਿਸ ਥਾਂ ਤੇ ਆਈ ਸੀ।

*ਕਵਿ ਜੀ ਨੇ ਉੱਪਰ ਜੋ ਤੁਰਕਾਂ ਦੇ ਹੱਥੋਂ ਗਊ ਨੂੰ ਸੁਤੰਤਰ ਕਰਾਉਣ ਤੇ ਦੁਸ਼ਟਾਂ ਨੂੰ ਭੰਡ ਦੇਣ ਦਾ ਪ੍ਰਸੰਗ ਦਿੱਤਾ ਹੈ ਓਹ ਇਥੇ ਦਸਦੇ ਹਨ ਕਿ ਇਕ ਅਲੰਕਾਰ ਹੈ ਜਿਸ ਦਾ ਭਾਵ ਇਹ ਹੈ ਕਿ ਧਰਤੀ (ਹਿੰਦ ਦੀ ਧਰਤੀ) ਤੁਰਕਾਂ ਦੇ ਹੱਥ ਆਈ ਹੋਈ ਸੀ, ਰਾਜ ਦੇ ਜ਼ਾਲਮ ਕਰਮਚਾਰੀ ਅਨੀਤੀ ਨਾਲ ਇਸ ਨੂੰ ਤਬਾਹ ਕਰ ਰਹੇ ਸਨ, ਗੁਰੂ ਸਾਹਿਬਜੀ ਨੇ ਜ਼ਾਲਮਾਂ ਨੂੰ ਭੰਡ ਦੇ ਕੇ ਧਰਤੀ ਰੂਪੀ ਧੇਨੂ ਨੂੰ ਛੁਟਕਾਰਾ ਦਿਵਾਇਆ। ਧਰਤੀ ਦੇ ਅਸਲੀ ਵਸਨੀਕ ਜੋ ਹਿੰਦੀ ਸਨ ਉਨ੍ਹਾਂ ਨੂੰ ਬਾਹਰੋਂ ਆਏ ਤੁਰਕ ਦਬੇਲ ਕਰ ਕੇ ਆਪ ਰਾਜ ਕਰਦੇ ਸਨ, ਤੇ ਉਨ੍ਹਾਂ ਨੂੰ ਨੀਵਾਂ ਤੇ ਨਿਰਬਲ ਰਖਦੇ ਤੇ ਸੁਰਤ ਉੱਚੀ ਨਹੀਂ ਸਨ ਉੱਠਣ ਦੇਂਦੇ। ਗੁਰੂ ਜੀ ਇਸ ਦਾ ਉਧਾਰ ਕਰਨ ਲੱਗੇ ਸੇ। ਇਹ ਭਾਵ ਹੈ ਇਸ ਬੁਝਾਰਤ ਰੂਪ ਕਹਾਣੀ ਦਾ।

†ਜੇ ਲੋਕ ਪ੍ਰਸ਼ਨ ਕਰਦੇ ਹਨ ਕਿ ਛੇਵੇਂ ਯਾ ਦਸਵੇਂ ਗੁਰਾਂ ਨੇ ਆਪਣੇ ਜੀਵਨ ਵਿਚ ਜ਼ੁਲਮੀ ਰਾਜ ਸਾਰਾ ਨਹੀਂ ਦੂਰ ਕੀਤਾ ਸੀ, ਓਹ ਨਹੀਂ ਸਮਝਦੇ ਕਿ ਉਨ੍ਹਾਂ ਨੇ ਇਕ ਐਸੀ ਵਿਉਂਤ ਰਚ ਦਿਤੀ ਸੀ ਤੇ ਬੰਦੇ ਪੈਦਾ ਕਰ ਦਿੱਤੇ ਸਨ ਕਿ ਪ੍ਰਜਾ ਵਿਚ ਜਾਗ੍ਰਤ ਆ ਜਾਵੇ ਤੇ ਸੁਰਜੀਤ ਹੋ ਕੇ ਬਲ ਧਾਰੇ ਤੇ ਸੁਤੰਤਰ ਹੋ ਜਾਵੇ। ਇਸ ਲਈ ਕਵੀ ਜੀ ਏਥੇ 'ਸਨੇ ਸਨੇ' ਕਹਿ ਰਹੇ ਹਨ। ਸੋ ਜਿਨ੍ਹਾਂ ਨੇ ਗੁਰਾਂ ਦੀ ਸੱਦ ਸੁਣੀ ਤੇ ਕਿਹਾ ਮੰਨਿਆਂ, ਉਨ੍ਹਾਂ (ਹਿੰਦੀਆਂ ਭਾਵ ਸਿੱਖਾਂ ਨੇ) ਆਖ਼ਰ ਤੁਰਕ ਰਾਜ ਮਿਟਾ ਕੇ ਸਿੱਖ ਰਾਜ ਕਾਇਮ ਕਰ ਕੇ ਦਿਖਾ ਦਿੱਤਾ। ਗੁਰੂ ਵਾਕ ਤੇ ਗੁਰੂ ਵਿਉਂਤ ਵਕਤ ਸਿਰ ਆ ਕੇ ਸਫਲ ਤੇ ਸੰਪੂਰਨ ਹੋਏ।

ਕਰਤਿ ਬਾਤਿ ਜਿਮ ਦੁਸ਼ਟ ਖਪਾਏ। ਭਾਨਾ ਸਾਹਿਬ ਜਿਸ ਅਸਥਾਨ। ਉਤਰੇ ਆਇ ਗੁਰੂ ਭਗਵਾਨ ॥ ੧੫ ॥ ਤਜਿ ਆਸਨ ਤਿਨ ਗੁਰੂ ਬਿਠਾਏ। ਬੂਝੇ 'ਕਿਤ ਅਖੇਰ ਕਰਿ ਆਏ ?'। ਬਿਧੀ ਚੰਦ ਤਬਿ ਸਰਬ ਉਚਾਰੇ। 'ਆਜ ਸ਼ਿਕਾਰ ਚੁਸ਼ਟ ਬਡ ਮਾਰੇ ॥੧੬॥ ਜਾਰਨੋ ਗ੍ਰਾਮ ਉਜਾਰ ਕਰਨੋ ਹੈ। ਪਾਪ ਬਿਲੋਕਤਿ ਕੋਪ ਧਰਨੋ ਹੈ'। ਸੁਨਿ ਭਾਨੇ ਜੁਤਿ ਨਰ ਸਮੁਦਾਏ।'ਧੰਨ ਧੰਨ ਗੁਰ' ਸਭਿਨਿ ਅਲਾਏ ॥ ੧੭ ॥ 'ਸ਼ਸਤ੍ਰ ਧਰਨਿ ਕੋ ਕਾਰਨ ਏਹੀ। ਜਿਤ ਕਿਤ ਹਤਨ ਮਲੇਛਨਿ ਕੇਹੀ'[1]। ਸੁਜਸੁ ਗੁਰੂ ਕੋ ਪਸਰਨੋ ਸਾਰੇ। ਸੰਤ ਉਧਾਰਤਿ ਦੋਖੀ ਮਾਰੇ ॥੧੮॥ ਇਮ ਸਤਿਗੁਰ ਤਹਿੰ ਦਿਵਸ ਬਿਤਾਏ। ਬ੍ਰਿਧ ਪ੍ਰਸੰਗ ਗੁਰ ਨਿਕਟਿ ਸੁਨਾਏ। 'ਸ਼੍ਰੀ ਕਰਤਾਰ ਪੁਰੇ ਸ਼੍ਰੀ ਨਾਨਕ।ਜਗੋ ਭਾਗ ਇਹ ਗਏ ਅਚਾਨਕ॥ ੧੯ ॥ ਭਏ ਨਿਹਾਲ ਬਡੋ ਪਦ ਪਾਏ।ਸੰਗ ਉਧਾਰੇ ਸਿਖ ਸਮੁਦਾਏ'। ਸੁਨਿ ਗੁਰ ਕਹਨੋ 'ਤਹਾਂ ਹਮ ਜਾਇੰ। ਸ਼੍ਰੀ ਕਰਤਾਰ ਪੁਰਾ ਦਰਸਾਇੰ' ॥੨੦॥ ਇਮ ਕਹਿ ਸ਼੍ਰੀ ਗੁਰ ਕੀਨਿ ਪਧਾਨਾ। ਅਪਨੇ ਸੰਗ ਲੀਨਿ ਤਬਿ ਭਾਨਾ। ਬਿਧੀ ਚੰਦ ਆਦਿਕ ਭਟ ਜੇਈ। ਨਾਥ ਸਾਥ ਪ੍ਰਸਥਾਨੇ ਤੇਈ॥੨੧॥ਐਰਾਵਤੀ ਉਲੰਘਤਿ ਗਏ।ਸ਼੍ਰੀ ਕਰਤਾਰ ਪੁਰਾ ਦਰਸਏ। ਜਹਿੰ ਸ਼੍ਰੀ ਨਾਨਕ ਕੋ ਅਸਥਾਨ। ਹਧ ਤੇ ਉਤਰਿ ਨਮੋ ਤਿਹ ਠਾਨਿ॥੨੨॥ ਕਰੀ ਪ੍ਰਕਰਮਾ ਫਿਰ ਕਰਿ ਚਾਰ। ਪੰਚਾਮ੍ਰਿਤ ਕਰਿਵਾਇਸਿ ਤਯਾਰ। ਸ਼੍ਰੀ ਨਾਨਕ ਸਿਮਰੇ ਅਰਦਾਸ। ਕਰਨੋ ਬ੍ਰਤਾਵਨਿ ਸਭਿ ਕੋ ਪਾਸ ॥੨੩॥ ਸ਼੍ਰੀ ਅੰਗਦ ਕੋ ਗਾਦੀ ਦੀਨਿ। ਤਿਸ ਥਲ ਜਾਇ ਦਰਸ ਕੋ ਕੀਨਿ। ਬਾਰ ਬਾਰ ਕਰਿ ਬੰਦਨ ਫਿਰੇ। ਤਿਹ ਕੇ ਨਰ ਪੁਨ ਬੂਝਨ ਕਰੇ ॥ ੨੪ ॥ 'ਨਹੀਂ ਦੇਹੁਰਾ ਅਬਿ ਇਸ ਥਾਨ'। ਸਕਲ ਭੇਦ ਤਬਿ ਕੀਨਿ ਬਖਾਨਿ। 'ਰਾਵੀ ਇਹਾਂ ਬੇਗ ਕਰਿ ਆਈ। ਸੋ ਅਵਿਨੀ ਜਲ ਬਿਧੈ ਵਹਾਈ*॥੨੫॥

---

[1]ਮਲੇਛਾਂ ਦਾ ਹੀ ਨਾਸ਼ ਕਰਨਾ ਹੈ।

*ਬਾਵੀ ਪਰ ਸਤਿਗੁਰ ਨਾਨਕ ਦੇਵ ਜੀ ਦਾ ਅਸਥਾਨ ਤਾਂ ਅਜੇ ਖੜਾ ਹੈ, ਪੁਰ ਇਸ ਦੇ ਪਾਸ ਨਗਰੀ ਨਹੀਂ ਹੈ, ਉਹਾਰ ਡੇਰਾ ਬਾਬਾ ਨਾਨਕ ਜੇ ਨਗਰੀ ਹੈ ਤੇ ਬੇਦੀਆਂ ਦਾ ਟਿਕਾਣਾ ਹੈ। ਗੁਰਦੁਆਰਾ ਜੋ ਪਾਰ ਹੁਣ ਤਕ ਮੌਜੂਦ ਹੈ, ਇਸ ਪਰ ਰਾਵੀ ਦਾ ਧਕਾ ਹੋਣ ਲਗਾ ਸੀ, ਸ਼ੁਰੂ ਦਸੰਬਰ ਸੰਨ ੧੯੧੯ ਤੋਂ ਚੀਫ ਖਾਲਸਾ ਦੀਵਾਨ ਨੇ ਆਪ ਤੇ ਸੰਗਤਾਂ ਨੂੰ ਪ੍ਰੇਰ ਕੇ ਬੰਨ੍ਹ ਬਨਾਵਣ ਦਾ ਕੰਮ ਅਰੰਭ ਕਰ ਦਿੱਤਾ।

[ਬਾਕੀ ਟੁਕ ਏਥੋਂ ਅਗਲੇ ਪੰਨੇ ਦੇ ਪੈਰ]

ਪਾਰ ਸਥਾਨ ਜਾਇ ਅਬਿ ਕਰਨੋ। ਗੁਰ ਕੋ ਬੰਸ ਤਹਾਂ ਹੀ ਥਿਰਨੋ[1]।ਕਰਿ ਦਰਸ਼ਨ ਸੁਨਿ ਕੈ ਸਭਿ ਗਾਥਾ। ਚਢੇ ਪ੍ਰਭੂ ਸੈਨਾ ਗਨ ਸਾਥਾ ॥ ੨੬ ॥ ਰਾਵੀ ਲਾਂਘਤਿ ਤਤਛਿਨ ਗਏ।ਪਹੁੰਚਿ ਦੇਹੁਰਾ ਦਰਸ਼ਨ ਕਿਏ। ਹਯ ਤੇ ਉਤਰਿ ਗਏ ਪ੍ਰਭੁ ਨੇਰੇ। ਕਰਨੋ ਪ੍ਰਨਾਮ ਦਰਸ ਕੋ ਹੇਰੇ ॥ ੨੭ ॥ ਬਹੁਰ ਪ੍ਰਕਰਮਾਂ ਫਿਰਿ ਕਰਿ ਦੀਨਿ।ਬੈਠਿ ਗਏ ਪੁਨ ਅੱਗੂ ਪ੍ਰਬੀਨ।ਧਰਮ ਚੰਦ ਸ੍ਰੀ ਨਾਨਕ ਪੋਤਾ। ਜਿਸ ਤੇ ਥੇਦਨਿ ਬੰਸ ਉਦੋਤਾ[1] ॥ ੨੮ ॥ ਤਿਹ ਸੁਧਿ ਭਈ ਗੁਰੂ ਚਲਿ ਆਏ। ਸਭਿ ਕੁਟੰਬ ਜੁਤਿ ਆਨੰਦ ਪਾਏ। ਦੋਇ ਪੁੱਤ੍ਰ ਕੋ ਲੈ ਕਰਿ ਸਾਥ। ਆਇਸਿ ਤੂਰਤ ਜਹਾਂ ਗੁਰੁ ਨਾਥ ॥ ੨੯ ॥ ਤਿਨ ਕੋ ਮਾਨ ਰਾਖਿਬੋ ਹੋਤੂ।ਖਰੇ ਭਏ ਸੋਢੀ ਕੁਲ ਕੇਤ।ਸ਼੍ਰੀ ਨਾਨਕ ਮਹਿਮਾ ਬਡ ਜਾਨਿ। ਪ੍ਰਥਮ ਬੰਦਨਾ ਸ਼੍ਰੀ ਗੁਰੁ ਠਾਨਿ ॥ ੩੦ ॥ ਸਾਦਰ ਬਹੁਰ ਬੈਠਿਬੋ ਕਰੇ। ਕੁਸ਼ਲ ਪ੍ਰਸ਼ਨ ਕਰਿ ਆਨੰਦ ਭਰੇ। ਬਹੁ ਪ੍ਰਸਾਦਿ ਸਤਿਗੁਰੁ ਮੰਗਵਾਯੋ।ਸ਼੍ਰੀ ਨਾਨਕ ਕੋ ਅਰਪਿ ਬੁਤਾਯੋ ॥ ੩੧ ॥ ਏਕ ਸਹੱਸ੍ਰ ਰਜਤਪਨ ਲਯੋ। ਅੱਗੂ ਦੇਹੁਰੇ ਕੋ ਧਰਿ ਦਯੋ। ਕੰਚਨ ਕੇ ਕੰਕਨ ਮੰਗਵਾਇ। ਕੋਸ਼ਪ[2] ਤਬਿ ਆਨੇ ਸਹਿਸਾਇ ॥੩੨॥ ਮਿਹਰਚੰਦ ਮਾਣਕ ਚੰਦ ਦੋਊ। ਪਹਿਰਾਏ ਕਹਿ ਸਾਦਰ ਸੋਊ। ਧਰਮਚੰਦ ਕਰਿਵਾਯਹੁ ਡੇਰਾ। ਜਥਾ ਜੋਗ ਥਲ ਦੀਨਿ ਬਸੇਰਾ ॥ ੩੩ ॥ ਜਥਾਸ਼ਕਤਿ ਸੇਵਾ ਕਰਿਵਾਈ।ਤਹਿੰ ਸ਼੍ਰੀ ਸਤਿਗੁਰੁ ਨਿਸਾ ਬਿਤਾਈ। ਭਈ ਪ੍ਰਭਾਤਿ ਧਰਮ ਚੰਦ ਆਏ। ਗੁਰੁ ਪ੍ਰਥਮ ਕੋ ਚਲਿਤ ਸੁਨਾਏ ॥ ੩੪ ॥ ਬੂਝਨ ਕਰੇ 'ਸ਼੍ਰੀ ਚੰਦ ਜੋਈ।ਕਿਸ ਸਥਾਨ ਤਪ ਤਾਪਤਿ ਤੋਈ। ਚਲਹੁ ਸੰਗ ਤਿਨ ਦਰਸ਼ਨ ਕਰੀਯਹਿ।ਪਰਮ ਬ੍ਰਿੱਧ ਪਦ ਪਰਸਨਿ

---

[1]ਵੰਦੀਆਂ ਦਾ ਵੰਸ਼ ਪ੍ਰਗਟ ਹੈ। [2]ਖਜ਼ਾਨਚੀ ਨੇ।

[ਪਿਛਲੇ ਪੰਨੇ ਦੀ ਬਾਕੀ ਟੂਕ]

ਫਿਰ ਚੀਫ ਖਾਲਸਾ ਦੀਵਾਨ ਨੇ ਸਰਕਾਰ ਪਾਸੋਂ ਦੋ ਇੰਜੀਨੀਅਰਾਂ ਦੀ ਖਿਦਮਤ ਇਸ ਖ਼ਾਸ ਕਾਰਜ ਲਈ ਮੁਫ਼ਤ ਪ੍ਰਾਪਤ ਕੀਤੀ। ਤੇ ਉਧਰ ਮਹਾਰਾਜਾ ਸਾਹਿਬ ਪਟਿਆਲਾ ਨੂੰ ਪੇ੍ਰਿਆ ਜਿਨ੍ਹਾਂ ਨੇ ਆਪਣੇ ਵੱਡੇ ਇੰਜਨੀਅਰ ਨੂੰ ਲਗਾਇਆ ਅਰ ੧੦੧੬੦੦) ਦੀ ਭਾਰੀ ਰਕਮ ਬੰਨ੍ਹ ਪਰ ਖਰਚ ਕੀਤੀ। ਇਕੀ ਹਜ਼ਾਰ ਦੇ ਕਰੀਬ ਆਈ ਚੰਦੇ ਦੀ ਰਕਮ ਚੀਫ ਖਾਲਸਾ ਦੀਵਾਨ ਨੇ ਖਰਚ ਕੀਤੀ। ਇਸ ਤੋਂ ਅਗਹੋਂ ਮਹਾਰਾਜਾ ਸਾਹਿਬ ਵੱਲੋਂ ਜੋ ਰਕਮ ਲੱਗੀ ਉਸਦਾ ਪਤਾ ਨਹੀਂ ਹੈ। ਅੰਤ ਨੂੰ ਇਹ ਕਾਰਜ ਮਹਾਰਾਜਾ ਸਾਹਿਬ ਜੀ ਦੇ ਹੱਥੀਂ ਹੀ ਸਮਾਪਤੀ ਨੂੰ ਅੱਪੜਿਆ। ਹੁਣ ਰਾਵੀ ਇਸ ਬੰਨ੍ਹ ਦੇ ਕਾਰਨ ਗੁਰਦੁਆਰੇ ਵਲ ਨਹੀਂ ਆਉਂਦੀ।

ਧਰੀਯਹਿ' ॥ ੩੫ ॥ ਇਮ ਕਹਿ ਲਏ ਧਰਮਸਸਿ[1] ਸੰਗ। ਗਮਨੇ ਸਤਿਗੁਰੁ ਚਢੇ ਤੁਰੰਗ। ਸ਼੍ਰੀ ਨਾਨਕ ਕੇ ਰੁਚਿਰ ਬਿਲਾਸ।ਮਗ ਮਹਿੰ ਕਰਤੇ ਜਾਤਿ ਪ੍ਰਕਾਸ਼ ॥ ੩੬ ॥ ਪਹੁੰਚੇ ਥਿਤ ਟਾਲ੍ਹੀ ਕੇ ਤਰੇ। ਪਰਮ ਬ੍ਰਿੱਧ ਸ਼ਭ ਆਸਨ ਕਰੇ।ਹਯਤੇ ਉਤਰਿ ਦੂਰ ਤੇ ਆਏ।ਸ਼੍ਰੀਹਰਿਗੋਵਿੰਦਸਿਖ ਸਮੁਦਾਏ ॥੩੭॥ ਧਰਮ ਚੰਦ ਕੋ ਲੈ ਕਰਿ ਸਾਥ। ਬੰਦਨ ਕਰੀ ਜੋਰਿ ਜੁਗ ਹਾਥ । ਅਪਰ ਸਕਲ ਹੀ ਕਰਹਿੰ ਪ੍ਰਣਾਮ। ਬੈਠੇ ਗੁਰੁ ਸੁਤ ਤਪ ਕੇ ਧਾਮ ॥ ੩੮ ॥ ਬੈਠੇ ਸਨਮੁਖ ਮੋਦ ਉਪਾਇ।ਸਿਰੀਚੰਦ ਬੋਲੇ ਸਤਿਭਾਇ[2]। 'ਕਹੁ ਪੁਰਖਾ! ਹੈ ਕੁਸ਼ਲ ਤੁਮਾਰੇ ?।ਕਰਨੋ ਜੰਗ ਗਨ ਦੁਸ਼ਟਨ ਮਾਰੇ?'॥੩੯॥ਸੁਨਿ ਸ਼੍ਰੀ ਹਰਿਗੋਵਿੰਦ ਉਚਾਰੀ। 'ਕੁਸ਼ਲ ਹਮਾਰੇ ਕ੍ਰਿਪਾ ਤੁਮਾਰੀ । ਪਾਇ ਆਪ ਕੋ ਬਲਿ ਰਿਪੁ ਘਾਏ। ਰਣ ਬਿਸਾਲ ਮਹਿੰ ਕਰੀ ਸਹਾਏ' ॥੪੦॥ ਇੱਤਯਾਦਿਕ ਕਰਿ ਬਾਕ ਬਿਲਾਸ। ਕੇਤਿਕ ਕਾਲ ਬੈਠਿ ਕਰਿ ਪਾਸ । ਬਹੁਰ ਬੰਦਿ ਕਰ ਆਇਸੁ ਲੀਨਿ। ਉਠੇ ਗੁਰੂ ਪਗ ਬੰਦਨ ਕੀਨਿ* ॥੪੧॥ਧਰਮਚੰਦ ਕੋ ਲੇ ਕਰਿ ਸਾਥ। ਆਏ ਨਿਜ ਨਿਵੇਸ ਕਹੁ ਨਾਥ।ਤੀਨ ਜਾਮਨੀ[3] ਬਸਿ ਕਰਿ ਸ੍ਵਾਮੀ। ਪੁਨ ਤਯਾਰੀ ਕਰਿ ਅੰਤਰਜਾਮੀ ॥ ੪੨ ॥ ਬੰਦਨ ਕਰੀ ਦੋਹੁਰੇ ਜਾਇ।ਚਤੁਰ ਪ੍ਰਕਰਮਾਂ ਦੇ ਗੁਰੁ ਥਾਇੰ।ਧਰਮਚੰਦ ਸੋਂ ਮਿਲਿ ਕਰਿ ਚਢੇ। ਸੰਗ ਸੁਭਟ ਗਨ ਮਨ ਮੁਦ ਬਢੇ ॥ ੪੩ ॥ ਤਤਛਿਨ ਆਇ ਬ੍ਰਿੱਧ ਕੇ ਗ੍ਰਾਮੁ। ਡੇਰਾ ਕਰਤਿ ਭਏ ਸੁਖ ਧਾਮੁ। ਦਿਨ ਪ੍ਰਤਿ ਕਰਤਿ ਬਿਲਾਸ ਨਵੀਨ। ਸ਼੍ਰੀ ਹਰਿਗੋਵਿੰਦ ਬੀਰ ਪ੍ਰਬੀਨ॥੪੪॥ਕਬਿ ਕਬਿ ਚਢਹਿੰ ਅਖੇਰ ਬਿਹਾਰੈਂ। ਬਨ ਕੇ ਦੁਸ਼ਟ ਜੀਵ ਗਨ ਮਾਰੈਂ। ਭਾਨਾ ਰਹੈ ਸੰਗ ਜਹਿੰ ਜਾਵੈਂ। ਸਤਿਗੁਰੁ ਸੇਵ ਪਰਮ ਸੁਖ ਪਾਵੈ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪਰਮਪ ਬਾਸਿ 'ਸ਼੍ਰੀ ਨਾਨਕ ਦੋਹੁਰੇ ਕੋ' ਪ੍ਰਸੰਗ ਬਰਨਨੰ ਨਾਮ ਪੰਚ ਪੰਚਾਸਤੀ ਅੰਸੂ ॥ ੫੫ ॥

---

[1]ਧਰਮ ਚੰਦ। [2]ਸਹਜ ਸਭਾਇ। [3]ਤਿੰਨ ਰਾਤਾਂ।

*ਸ਼੍ਰੀ ਚੰਦ, ਲਖਮੀ ਚੰਦ, ਧਰਮ ਚੰਦ ਆਦਿਕਾਂ ਦਾ ਸਤਿਕਾਰ ਸਾਰੇ ਗੁਰੂ ਜੀ ਮਾਨ ਰੱਖਣ ਵਾਸਤੇ ਕਰਦੇ ਰਹੇ ਹਨ, ਜੋ ਲੋਕ ਇਨ੍ਹਾਂ ਸਨਮਾਨਾਂ ਨੂੰ ਜੋ ਗੁਰ ਨਾਨਕ ਅੰਸ਼ ਹੋਣ ਕਰ ਕੇ ਗੁਰੂ ਸਾਹਿਬ ਕਰਦੇ ਰਹੇ, ਗੁਰੂ ਸਾਹਿਬਾਂ ਨੂੰ ਨੀਵਾਂ ਕਹਿਣ ਜਾ ਲਿਖਣ ਦੀ ਦੀਦਾ ਦਲੇਰੀ ਕਰਦੇ ਹਨ ਓਹ ਇਤਹਾਸ ਤੇ ਵਾਕਿਆਤ ਦੇ ਵਿਰੁੱਧ ਟੁਰ ਦੇ ਹਨ। ਕਵਿ ਜੀ ਨੇ ਇਥੇ ਸਪਸ਼ਟ ਦੱਸਿਆ ਹੈ 'ਤਿਨਕੇ ਮਾਨ ਰਾਖਬੇ ਹੇਤੁ'। ਫਿਰ ਦੇਖੋ ਧਰਮ ਚੰਦ ਨੇ ਸੇਵਾ ਕੀਤੀ ਹੈ 'ਜਥਾਯੋਗ ਸੇਵਾ ਕਰਿਵਾਈ।'

੫੬. [ਸ਼੍ਰੀ ਅੰਮ੍ਰਿਤਸਰ ਆਉਣਾ]।

ਵੋਹਰਾ ॥ ਦੀਪਮਾਲ ਕੋ ਦਿਵਸ ਤਬਿ ਆਇ ਸਮੀਪ ਪਛਾਨਿ।ਸ਼੍ਰੀ ਅੰਮ੍ਰਿਤ-ਸਰ ਦਰਸ ਕੋ ਇੱਛਾ ਭਈ ਮਹਾਨ ॥ ੧ ॥ ਚੌਪਈ ॥ ਬਿਧੀ ਚੰਦ ਭਾਈ ਗੁਰੁਦਾਸ। ਇੱਤ੍ਰਾਦਿਕ ਸਿਖ ਅਪਰ ਜਿ ਪਾਸ। ਹਾਥ ਜੋਰਿ ਸਭਿਹੂੰਨਿ ਸੁਨਾਯੋ। 'ਸ਼੍ਰੀ ਗੁਰੁ ਸੁਨਹੁ ਸਭਿਨਿ ਮਨ ਭਾਯੋ ॥੨॥ ਦਰਸ਼ਨ ਸਭੈ ਸੁਧਾ-ਸਰ ਚਾਹਤਿ। ਚਹੁੰ ਦਿਸ਼ਿ ਕੋ ਨਰ ਮੇਲ ਉਮਾਹਤਿ। ਦੀਪ ਮਾਲ ਕਾ ਦਿਨ ਨਿਯਰਾਵਾ। ਯਾਂਤੇ ਅਧਿਕ ਰਿਦਾ ਲਲਚਾਵਾ' ॥ ੩ ॥ ਸ਼੍ਰੀ ਹਰਿਗੋਵਿੰਦ ਸੁਨਿ ਕਰਿ ਬਾਨੀ। 'ਆਛੀ ਬਾਤ' ਕਹੀ ਤਬਿ ਮਾਨੀ। 'ਹੋਤਿ ਪ੍ਰਭਾਤਿ ਕਰਹਿੰ ਪ੍ਰਸਥਾਨਾ'। ਸਭਿਨਿ ਭਯੋ ਮਨ ਅਨੰਦ ਮਹਾਨਾ ॥੪॥ ਇਮ ਕਹਿ ਦਿਨ ਅਰੁ ਨਿਸਾ ਬਿਤਾਈ।ਭਈ ਪ੍ਰਾਤਿ ਤਯਾਰੀ ਕਰਿਵਾਈ।ਭਾਨੇ ਕਹਯੋ 'ਸੁਨਹੁ ਪ੍ਰਭੂ ਨਾਥ !। ਮੈਂ ਅਬਿ ਚਲੌਂ ਆਪਕੇ ਸਾਥ॥੫ ॥ ਇਹ ਉਪਦੇਸ਼ ਪਿਤਾ ਨੇ ਦੀਨਾ। ਗੁਰੁ ਸੰਗਤਿ ਨਿਤ ਕਰਹੁ ਪ੍ਰਬੀਨਾ। ਸੋ ਮੈਂ ਕਰੋਂ ਨ ਤਯਾਰੌਂ ਕਬੈ। ਦਿਹੁ ਆਇਸੁ ਹੌਵੌਂ ਸੰਗ ਅਬੈ' ॥ ੬ ॥ ਸ਼੍ਰੀ ਗੁਰੁ ਤਿਸ ਕੋ ਧੀਰਜ ਦਯੋ। 'ਬ੍ਰਿਧ ਸਾਹਿਬ ਪ੍ਰਲੋਕ ਅਬਿ ਭਯੋ।ਇਹਾਂ ਰਹਨਿ ਹੀ ਅਬਿ ਬਨਿ ਆਵੈ। ਬਹੁਰੋ ਸੰਗ ਰਹਨਿ ਹੀ ਭਾਵੈ' ॥ ੭ ॥ ਇਮ ਕਹਿ ਹਯ ਆਰੂਢ ਸ੍ਵਾਮੀ। ਭਏ ਸੁਧਾਸਰ ਮਾਰਗ ਗਾਮੀ। ਦਿਵਸ ਢਰੇ ਲਗਿ ਪਹੁੰਚੇ ਜਾਇ। ਚਮੂੰ ਸੰਗ ਆਈ ਸਮੁਦਾਇ ॥੮॥ ਇਕ ਸੇਵਕ ਕੋ ਅੱਗੂ ਪਠਾਯੋ। ਪੰਚਾਂਮ੍ਰਿੱਤ ਰਾਸ[1] ਕਰਿਵਾਯੋ। ਪ੍ਰਥਮ ਬੈਠਿ ਕਰਿ ਚਰਨ ਪਖਾਰੇ। ਕਰਨੋ ਸ਼ਨਾਨ ਕੂਪ ਕੇ ਬਾਰੇ[2] ॥ ੯ ॥ ਪੁਨਹ ਸੁਧਾਸਰ ਗਮਨੇ ਤੀਰ। ਕਰਿਕੈ ਨਮੋ ਨਹਾਨੇ[3] ਧੀਰ। ਤਖਤ ਅਕਾਲ ਭਈ ਅਰਦਾਸ। ਸੰਗਿ ਸਮੂਹ ਸੁਭਟ ਅਰੁ ਦਾਸ ॥ ੧੦ ॥ ਪੌਰ ਦਰਸ਼ਨੀ ਪੁਨਿ ਚਲਿ ਗਏ। ਹਾਥ ਜੋਰਿ ਕਰਿ ਨੰਮ੍ਰੀ ਭਏ। ਫੇਰ ਪਹੁੰਚਿ ਦਰਬਾਰਿ ਅਗਾਰੀ। ਹਾਥ ਜੋਰਿ ਕਰਿ ਬੰਦਨ ਧਾਰੀ ॥ ੧੧ ॥ ਚਤੁਰ ਪ੍ਰਕਰਮਾਂ ਦੇ ਕਰਿ ਥਰੇ। ਨਮੋ ਕਰੀ ਅੰਤਰ ਗੁਰੁ ਖਿਰੈ। ਪੰਚਾਂਮ੍ਰਿਤ ਸੁ ਤਹਾਂ ਥਰਤਾਏ। ਬਹੁਰ ਅਕਾਲ ਤਖਤ ਕੋ ਆਏ ॥ ੧੨ ॥ ਬੈਠਿ ਬਿਸਾਲ ਲਗਾਇ ਦਿਵਾਨ। ਪੁਨਿ ਜਨ ਸੁਨਿ ਸੁਨਿ ਦੇਖਹਿੰ ਆਨਿ। ਅਰਪਿ ਅਰਪਿ ਕਰਿ ਗਨ ਉਪਹਾਰ। ਬਾਰੰ ਬਾਰਿ ਪਿਖਿ ਕਰਿ ਬਲਿਹਾਰ ॥੧੩॥ ਬੰਦਨ ਕਰਹਿੰ ਅਨੰਦ ਖਿਲੰਦਹਿੰ। ਅਵਿਲੋਕਹਿੰ ਸ਼੍ਰੀ

[1]ਬਹੁਤਾ। [2]ਖੂਹ ਦੇ ਜਲ ਨਾਲ। [3]ਇਸ਼ਨਾਨ ਕੀਤਾ।

ਹਰਿਗੋਬਿੰਦਹਿੰ। 'ਹਮਰੋ ਗੁਰੂ ਸ੍ਵਾਮਿ ਸੁਖ ਧਾਮ। ਜਥਾ ਅਜੁੱਧ੍ਯਾ ਕੋ ਸ਼੍ਰੀ ਰਾਮ' ॥੧੪॥ ਨਿਸਾ ਭਈ ਮੰਦਿਰ ਮਹਿੰ ਆਏ। ਖਾਨ ਪਾਨ ਕਰਿ ਸਭਿ ਸੁਪਤਾਏ। ਭਈ ਪ੍ਰਭਾਤਿ ਪਠਨੋ ਇਕ ਦਾਸਾ ਕਹਨੋ 'ਜਾਹੁ ਪੈਂਦੇ ਖਾਂ ਪਾਸ ॥੧੫॥ ਆਨਹੁ ਹਮਰੇ ਨਿਕਟਿ ਬੁਲਾਇ। ਦੀਪਮਾਲਿ ਤੇ ਪ੍ਰਥਮੇ ਆਇ'। ਦੁਤਿਯੋ ਗੋਇੰਦਵਾਲ ਪਠਾਵਾ। ਸਭਿ ਕੁਟੰਬ ਕੋ ਤਥਹਿ ਬੁਲਾਵਾ ॥ ੧੬॥ ਦੋਨਹੁੰ ਦਿਸ਼ਿ ਦੋਨਹੁੰ ਚਲਿ ਗਏ। ਗੁਰੂ ਸੰਦੇਸਾ ਭਾਖਤਿ ਭਏ। ਕਹਿ ਦਮੋਦਰੀ ਸੰਗ ਸੁਨਾਏ। 'ਸੁੰਦਰ ਕੋ ਲਿਹੁ ਸੰਗ ਬੁਲਾਏ ॥ ੧੭ ॥ ਚਲਹੁ ਸੁਧਾਸਰ ਕਰੇ ਬੁਲਾਵਨਿ'। ਸੁਨਿ ਸਗਰੇ ਉਰ ਭੇ ਹਰਖਾਵਨਿ। ਸਭਿ ਕੁਟੰਬ ਲੈ ਸੁੰਦਰ ਸੰਗ। ਗਮਨੇ ਮਾਰਗ ਚਢੇ ਤੁਰੰਗ ॥ ੧੮ ॥ ਆਇ ਸੁਧਾਸਰ ਬਿਖੈ ਪ੍ਰਵੇਸ਼ੇ। ਉਤਰੇ ਅਪਨੇ ਸਦਨ ਵਿਸ਼ੇਸ਼ੇ। ਸੁੰਦਰ ਚਲਿ ਗੁਰ ਕੇ ਢਿਗ ਆਯੋ। ਪਦ ਅਰਿਬਿੰਦਨਿ ਕੋ ਲਪਟਾਯੋ ॥ ੧੯ ॥ ਸਭਿਗੁਰੂ ਕੁਸ਼ਲ ਬੂਝਿ ਕਰਿ ਸਾਰੀ।ਨਿਕਟਿ ਬਿਠਾਯੋ ਮ੍ਰਿਦੁਲ ਉਚਾਰੀ। ਪੁਨ ਉਠਿ ਕਰਿ ਗੁਰੂ ਮੰਦਿਰ ਗਏ। ਸਭਿ ਕੇ ਸੰਗ ਮਿਲੇ ਸੁਖ ਦਏ ॥ ੨੦ ॥ ਸ਼੍ਰੀ ਗੁਰੁਦਿੱਤੇ ਬੰਦਨ ਕੀਨਿ। ਸੁਰਜਮਲ, ਅਣਿਰਾਇ ਪ੍ਰਬੀਨ।ਅਟਲਰਾਇ ਥਿਤਿ ਕਰਿ ਕਰਿ ਨਮੋ। ਪ੍ਰਿਯ ਸੁਤ ਚਤੁਰ ਪਿਖੇ ਤਿਹ ਸਮੋ ॥ ੨੧॥ ਤੇਗ ਬਹਾਦਰ ਅੰਕ ਉਠਾਇ। ਪਿਖਨੋ ਪਿਤਾ ਵੀਰ ਤਬਿ ਆਇ[1]।ਸੁਤਾ ਅੰਕ ਤੇ ਸੁਤ[2] ਕੋ ਲੀਨ। ਸ਼੍ਰੀ ਗੁਰੂ ਪ੍ਰਿਯ ਦੁਲਾਰ ਬਹੁ ਕੀਨਿ ॥ ੨੨ ॥ ਇਮ ਸਭਿਹਿਨਿ ਕੋ ਦਰਸ ਦਿਖਾਵਾ। ਦੇਖਿ ਦੇਖਿ ਸਭਿ ਮੋਦ ਉਪਾਵਾ। ਇਤਨੇ ਮਹਿੰ ਸੰਗਤਿ ਬਹੁ ਆਈ। ਅਨਿਕ ਅਕੋਰ ਪਦਾਰਥ ਲਯਾਈ ॥ ੨੩ ॥ ਤਖਤ ਅਕਾਲ ਬਿਰਾਜੇ ਆਨਿ। ਦਰਸਹਿੰ ਸਿਖ ਗਨ ਗੁਰੂ ਭਗਵਾਨ। ਪੈਂਦੇਖਾਂ ਪਹੁੰਚਿ ਦਿਨ ਮੇਲੇ।ਸੰਗ ਭਾਰਜਾ ਲਯਾਇ ਸੁਹੇਲੇ[3]॥੨੪॥ਮਿਲਨੋ ਗੁਰੂ ਸਨ ਕਰਿ ਪਗ ਨਮੋ।ਬੂਝਿ ਕੁਸ਼ਲ ਸਾਦਰ ਤਿਹ ਸਮੋ।ਸਾਥ ਭਾਰਜਾ ਸੁਨਿ ਦੁਖ ਕਦਨਿ[4]। ਕੌਲਾਂ ਕੋ ਦੀਨਸਿ ਤਿਹਿ ਸਦਨਿ ॥ ੨੫ ॥ ਬਸਨੋ ਤਹਾਂ ਆਨੰਦ ਉਪਜਾਏ। ਗੁਰੂ ਘਰ ਤੇ ਸਭਿ ਹੀ ਕੁਛ ਪਾਏ। ਚਾਰਹੁੰ ਦਿਸ਼ਿ ਤੇ ਆਯੋ ਮੇਲਾ। ਕਰਿ ਸ਼ਨਾਨ ਤੇ ਜਨਮ ਸੁਹੇਲਾ॥੨੬॥ ਦਰਸ਼ਨ ਕਰਹਿੰ ਗੁਰੂ ਬਰ ਬੀਰ। ਹੋਇ ਬਹੁਤ ਸੰਗਤਿ ਕੀ ਭੀਰ। ਅਰਪਿ ਅਕੋਰਨਿ

[1]ਤਦੋਂ ਬੀਬੀ ਵੀਰੋ ਜੀ ਨੇ ਸ਼੍ਰੀ ਤੇਗ ਬਹਾਦਰ ਨੂੰ ਕੁਛੜ ਚਕਿਆ ਹੋਇਆ ਸੀ ਪਿਤਾ (ਸ਼੍ਰੀ ਗੁਰ ਹਰਿਗੋਬਿੰਦ ਜੀ ਦਾ) ਆ ਕੇ ਦਰਸ਼ਨ ਕੀਤਾ। [2]ਪੁੱਤ੍ਰੀ ਦੀ ਗੋਦੀ ਵਿਚੋਂ ਪੁੱਤ੍ਰ (ਤੇਗ ਬਹਾਦੁਰ ਜੀ)। [3]ਸੁਖੀ। [4]ਦੁਖ ਨਾਸ਼ਕ ਜੀ ਨੇ।

ਲਗਹਿ ਅੰਬਾਰਾ[1]। ਬਸਤ੍ਰ ਬਿਕੂਖਨ ਹਯ ਹਥਿਆਰਾ* ॥ ੨੭॥ ਧਨ ਅਨਗਨ ਆਨਹਿੰ ਗੁਰੁ ਆਗੇ। ਅਰਪਿ ਅਰਪਿ ਸਗਰੇ ਸੁਖ ਮਾਂਗੇ॥ਸਭਿ-ਗੁਰ ਖੁਸ਼ੀ ਸਭਿਨਿ ਪਰ ਧਰੀ। ਸੰਗਤਿ ਸਕਲ ਬਿਸਰਜਨ[2] ਕਰੀ॥੨੮॥ ਪੁਨ ਗੁਰੁ ਸੁਖ ਜੁਤਿ ਦਿਵਸ ਬਿਤਾਏ। ਪੈਂਦੇ ਖਾਂ ਨਿਤ ਨਿਕਟਿ ਰਹਾਏ। ਬੂਝਨੋ ਗੁਰੂ 'ਤੁਰੰਗਮ ਜੋਈ।ਤੋ ਹਿਤ ਪਠਨੋ ਕਹਹੁ ਕਸ ਸੋਈ ?'॥੨੯॥ ਹਾਥ ਜੋਰਿ ਕਰਿ ਖਾਨ ਬਖਾਨਾਂ। 'ਹਯ ਹਥਿਆਰ ਨੀਕ ਜੋ ਜਾਨਾਂ'। ਕਰਹੁ ਮਿਹਰ ਸੋ ਮੋਕਹੁ ਦੈਹੋ। ਇਕ ਹਯ ਕਹਾ ਸਕਲ ਸੁਖ ਪੈ ਹੋਂ ॥੩੦॥ ਮਹਾਰਾਜ ! ਰਾਵਰ ਕੇ ਸੰਗ। ਭਯੋ ਅਗਾਰੀ ਤੇ[3] ਬਡਿ ਜੰਗ। ਨਹੀਂ ਦਾਸ ਕੋ ਨਿਕਟਿ ਬੁਲਾਯੋ। ਪੂਰਬ ਸਮ ਮੈਂ ਕਾਮ ਨ ਆਯੋ' ॥੩੧॥ ਸੁਨਿ ਗੁਰੁ ਕਹਯੋ 'ਕਾਜ ਕੁਛ ਥੋਰਾ। ਚਹਤਿ ਹਕਾਰਨਿ ਨਹਿੰ ਮਨ ਮੋਰਾ। ਤੁਰਕ ਸਹੱਸ੍ਰ ਪੰਚ ਦਸ ਆਏ। ਔਚਕ[4] ਨਿਕਟਿ ਜੰਗ ਕੋ ਧਾਏ[5] ॥ ੩੨ ॥ ਪਿਖਿ ਕਰਿ ਸਿਖ ਤਿਨ ਪਰ ਇਮ ਗਏ। ਖਗ ਪਰ ਬਾਜ ਛੁਧਿਤ ਜਿਮ ਭਏ। ਸੁਭਟਨਿ ਇਮ ਪੁਰਸ਼ਾਰਥ ਕੀਨਿ।ਕੇਹਰਿ ਹਤਹਿੰ ਹੋਰਿ ਗਜ ਪੀਨ॥੩੩॥ ਸਿੱਖਨਿ ਢਤੋ ਲਈ ਬਹੁ ਮਾਰੇ। ਏਕ ਸਹੱਸ੍ਰ ਬਚੇ ਭਜਿ ਹਾਰੇ'।ਸੁਨਿ ਪੈਂਦੇ ਨਿਜ ਰਿਦੇ ਬਿਚਾਰੀ।—ਪੂਰਨ ਪੁਰਖ ਗੁਰੂ ਬਲਿ ਭਾਰੀ ॥ ੩੪ ॥ ਮਮ ਗਰਬਨਿ ਉਰ ਭਾ ਸਭਿ ਕੂਰੇ†। ਕਿਧੌਂ ਲਖਨੋ ਸੋ ਸਭਿ ਗੁਰੁ ਪੂਰੇ—। ਇੱਤ੍ਰਾਦਿਕ ਲਖਿ ਕਰਿ ਪਛੁਤਾਏ।'ਧੰਨ ਗੁਰੂ ਤੁਮ' ਮੁਖਹੁੰ ਅਲਾਏ॥੩੫॥

---

[1]ਅਰਪੀ ਹੋਈ ਭੇਟਾ ਦੇ ਢੇਰ ਲਗ ਜਾਂਦੇ ਹਨ। [2]ਵਿਦਾ। [3]ਘੋੜਾ ਤੇ ਸ਼ਸਤ੍ਰ ਜੋ ਵੀ ਚੰਗਾ ਜਾਣਦੇ ਹੋ ਸੋ.....। [4]ਅੱਗੇ ਨਾਲੋਂ । [5]ਅਚਾਨਕ ਹੀ (ਸੂਬਾ ਜੋ) ਨੇੜੇ ਹੀ ਸੀ ਜੰਗ ਨੂੰ ਆ ਗਿਆ ।

*ਘੋੜੇ ਤੇ ਸ਼ਸਤ੍ਰ ਲੈ ਕੇ ਪ੍ਰਸੰਨ ਹੋਣ ਦਾ ਭਾਵ ਇਹ ਸੀ ਕਿ ਨਵੇਂ ਬੀਰ ਰਸੀ ਜੀਵਨ ਵਾਸਤੇ ਇਨ੍ਹਾਂ ਸ਼ੋਅ ਦੀ ਲੋੜ ਸੀ, ਦੂਸਰੇ ਸਿੱਖਾਂ ਵਿਚ ਸ਼ਸਤ੍ਰਾਂ ਦਾ ਪਿਆਰ ਵਧਦਾ ਤੇ ਬੀਰ ਰਸੀ ਜੀਵਨ ਦੀ ਜੋਗ ਲਗਦੀ ਤੇ ਵਧਦੀ ਮੱਲਦੀ ਸੀ ।

†ਪੈਂਦੇ ਖਾਂ ਦਾ ਐਉਂ ਗਰਬ ਦੂਰ ਕਰਨਾ ਭਾਰੀ ਰਾਜਨੀਤੀ ਸੀ ਉਹ ਰਾਜ ਕਰ ਰਹੀ ਕੌਮ ਦਾ ਦੀਠ ਭਾਈ ਸੀ ਤੇ ਗਰਬ ਵਿਚ ਆ ਗਿਆ ਸੀ, ਉਸੇ ਦਾ ਹੀ ਨਿਰਾ ਆਸਰਾ ਰੱਖਣਾ ਸਿੱਖਾਂ ਵਿਚ ਜੀਵਨ ਪੈਦਾ ਕਰਨ ਵਿਚ ਕਸਰ ਰੱਖਣ ਵਾਲੀ ਗਲ ਸੀ । ਉਸ ਨੂੰ ਹੁਣ ਨਿਸ਼ਚੇ ਹੋ ਗਿਆ ਕਿ ਗੁਰੂ ਜੀ ਬਲੀ ਤੇ ਉੱਚੇ ਹਨ ਅਰ ਮੇਰੀ ਮੁਥਾਜੀ ਬਿਨਾ ਕਾਮਜਾਬ ਹੁੰਦੇ ਹਨ । ਇਧਰ ਸਿੱਖਾਂ ਵਿੱਚ ਸ੍ਰੇਸਤਿਕਾਰ ਤੇ ਨਿਜ ਭਰੋਸਾ ਆ ਗਿਆ ਕਿ ਅਸੀਂ ਸਿਪਾਹੀ, ਜਥੇਦਾਰ, ਸੈਨਾਪਤ ਸਭ ਕੁਛ ਆਪ ਹੋ ਕੇ ਸਤਿਗੁਰਾਂ ਦੇ ਡਾਢੇ ਸਾਰੇ ਕੰਮ ਕਰ ਸਕਦੇ ਹਾਂ ।

'ਚਹੁ ਜਥਾ ਤਿਮ ਠਟਹੁ ਗੁਸਾਈਂ !। ਕਰਾਮਾਤ ਸਾਹਿਬ ਅਧਿਕਾਈ'। ਇੱਤਯਾਦਿਕ ਕਬਿ ਛਿਰਹਿ ਪ੍ਰਸੰਗ। ਜਿਮਜਿਮ ਠਾਨੇ ਪੁਰਬ ਜੰਗ॥੩੬॥ ਬਿਨ ਹੰਕਾਰ ਭਯੋ ਤਬਿ ਪੈਂਦਾਗੁਰੁ ਨ ਗਰਬ ਰਹਨਿ ਦੇ ਕੈਂਦਾਕਿਤਿਕ ਮਾਸ ਜਬਿ ਏਵ ਬਿਤਾਏ। ਸ਼੍ਰੀ ਅੰਮ੍ਰਿਤਸਰ ਸੁਖ ਬਹੁ ਪਾਏ॥ ੩੭ ॥ ਪੈਂਦਖਾਨ ਕੇ ਕੈਨਜਾਂ ਭਈ।ਗੁਰੁ ਢਿਗ ਆਨਿ ਤਬੈ ਸੁਧਿ ਦਈ।ਸ਼੍ਰੀ ਹਰਿ-ਗੋਵਿੰਦ ਧੀਰਜ ਦੀਨਾ। 'ਪਾਰਹੁ ਨਿਜ ਸੈਭਤਿ ਕੋ ਚੀਨਾ' ॥ ੩੮॥ ਸੁਨਿ ਕਰਿ ਸਦਨ ਆਪਨੇ ਗਯੋ। ਸੁਤ ਸਮ ਜਾਨਿ ਮੋਦ ਮਨ ਲਯੋ। ਪੀਛੇ ਹਸਤਿ ਗੁਰੂ ਜਬਿ ਹੇਰੇ। ਬੋਲਨੋ ਜੋਠਾ ਹੋਇ ਅਗੇਰੇ ॥੩੯॥'ਪੈਂਦਖਾਨ ਕੇ ਕੈਨਜਾਂ ਹੋਈ। ਬਿਕਸਨਿ ਹੇਤੁ ਲਖਨੋ ਨਹਿੰ ਕੋਈ[1]'। ਸੁਨਿ ਗੁਰੁ ਕਹਨੋ 'ਜੰਗ ਕੋ ਕਾਰਨ।ਉਪਜੀ, ਬਨਹਿ ਤੁਰਕ ਗਨ ਮਾਰਨਿ[2]'॥ ੪੦ ॥ ਕੁਛਕ ਭੇਦ ਜੋਠਾ[3] ਸਮੁਝਾਯੋ। ਸੁਨਿ ਸਤਿਗੁਰੁ ਤੇ ਉਰ ਬਿਸਮਾਯੋ।ਇਸੀ ਪ੍ਰਕਾਰ ਬਰਖ ਕੁਛ ਬੀਤੇ। ਸੁਧਾ ਸਰੋਵਰ ਬਹੁ ਸੁਖ ਲੀਤੇ ॥ ੪੧ ॥ ਸੰਗਤਿ ਸਿੱਖ ਅਨੇਕ ਉਧਾਰੈਂ। ਸੱਤਿਨਾਮ ਦੇ ਕੁਮਤਿ ਬਿਦਾਰੈਂ।ਇਕ ਦਿਨ ਢਿਗ ਦਮੋਦਰੀ ਹੋਇ। ਬੋਲੀ ਹਾਥ ਬੰਦਿ ਕਰਿ ਦੋਇ॥ ੪੨ ॥ 'ਪੌਤ੍ਰਾ ਨਿਜ ਘਰ ਬਖਸ਼ਨ ਕਰੀਅਹਿ। ਕ੍ਰਿਪਾ ਦ੍ਰਿਸ਼ਟਿ ਇਹ ਮੋ ਪਰ ਧਰੀਅਹਿ। ਹੇਰਨਿ ਕੋ ਚਿਤ ਚਾਵ ਘਨੇਰਾ। ਕਰਹੁ ਮਨੋਰਥ ਪੂਰਨ ਮੇਰਾ' ॥ ੪੩ ॥ ਸੁਨਿ ਕਰੁਨਾ ਕਰਿ ਗਿਰਾ ਬਖਾਨੀ। 'ਹੁਇਂ ਪੌਤ੍ਰੇ ਜੁਗਿ ਲਿਹੁ ਮਨ ਜਾਨੀ। ਗੁਰੂ ਪਿਤਾ ਕੋ[4] ਬਾਕ ਨ ਖਾਲੀ।-ਵਧੀ ਵੇਲ ਬਹੁ ਪੀੜ੍ਹੀ ਚਾਲੀ-॥ ੪੪ ॥ ਸ਼੍ਰੀ ਗੁਰੁਦਿੱਤੇ ਕੇ ਸੁਤ ਦੋਇ। ਉਪਜਹਿੰ ਕੇਤਿਕ ਚਿਰ ਮਹਿੰ ਸੋਇ। ਪੂਰਨ ਹੋਇਂ ਮਨੋਰਥ ਤੇਰੇ। ਕਰਹੁ ਪ੍ਰਮੋਦ ਪੌਤ੍ਰ ਕੋ ਹੇਰੇ' ॥੪੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮਿ ਰਾਸੋ 'ਸੁਧਾਸਰ ਆਕਵਨਿੰ' ਪ੍ਰਸੰਗ ਬਰਨਨੰ ਨਾਮ ਖਸ਼ਟ ਪੰਚਾਸਤਿ ਅੰਸੁ ॥ ੫੬ ॥

੫੭. [ਧੀਰਮਲ ਜਨਮ। ਬਾਬਾ ਅਟਲ ਖੇਡ]।

ਦੋਹਰਾ ॥ ਸ਼੍ਰੀ ਸਤਿਗੁਰੁ ਬਡ ਪੁੱਤ੍ਰ ਕੋ ਨਿਕਟਿ ਬੁਲਾਇ ਬਿਠਾਇ। ਹੋਯਹੁ ਤਰੁਨ ਬਿਸਾਲ ਬਲਿ ਅਸ ਆਇਸੁ ਫੁਰਮਾਇ ॥ ੧ ॥ ਚੌਪਈ ॥ 'ਸ਼੍ਰੀ

---

[1]ਭਾਵ ਆਪ ਦੇ ਹੱਸਣ ਦਾ ਕਾਰਨ ਕੀ ਹੈ ? [2]ਭਾਵ ਤੁਰਕਾਂ ਦੇ ਘਰ ਧੀ ਜੰਮੀ ਹੈ ਤੇ ਜੰਗ ਦਾ ਕਾਰਣ ਹੋ ਕੇ ਤੁਰਕਾਂ ਦੇ ਮਰਨੇ ਦਾ ਕਾਰਣ ਬਣੇਗੀ, (ਇਸ ਅਸਚਰਜ ਭਵਿੱਖਤ ਤੋਂ ਹੱਸੇ ਸਾਂ)। ਇਹ ਗਲ ਅੱਗੇ ਜਾ ਕੇ ਰਾਸ ੬ ਦੇ ਅੰਸੁ ੭ ਤੋਂ ਅੱਗਲੇ ਅੰਸੁਆਂ ਵਿਚ ਖੁੱਲ੍ਹ ਜਾਂਦੀ ਹੈ)। [3]ਜੇਠੇ ਨੂੰ। [4]ਭਾਵ ਸ਼੍ਰੀ ਗੁਰ ਅਰਜਨ ਦੇਵ ਜੀ ਦਾ।

ਕਰਤਾਰ ਪੁਰਾ ਨਿਜ ਥਾਨ। ਹਮਰੇ ਪਿਤ ਕੋ ਰੁਚਿਤਿ ਮਹਾਨ। ਭਾ ਚਿਰ-ਕਾਲਿ ਨ ਗਮਨੈ ਤਹਾਂਪ੍ਰਜਾ ਬਸਤਿ ਹੈ ਅਪਨੀ ਜਹਾਂ ॥ ੨ ॥ ਤਹਾਂ ਸਮੀਪ ਸੰਗਤਾਂ ਬ੍ਰਿੰਦ। ਦਿਵਸ ਪੁਰਬ ਕੋ ਚਹਤਿ ਬਿਲੰਦ। ਦਰਸ਼ਨ ਕਰਨਿ ਉਪਾਇਨ ਦੈਬੇ। ਰਿਦੈ ਕਾਮਨਾ ਬਾਂਛਤਿ ਲੈਬੇ ॥ ੩ ॥ ਤੁਮ ਸਭਾਰਜਾ[1] ਬਸੀਅਹਿ ਜਾਇ।ਕਬਿ ਹਮ ਮਿਲਹਿੰ, ਕਬਹਿ ਤੁਮ ਆਇ'।ਸ਼੍ਰੀ ਗੁਰਦਿੱਤੇ ਸੁਨਿ ਪਿਤ ਬਾਤਿ। ਮਾਨੀ ਸਿਰ ਧਰਿ ਕਰਿ ਮੁਦ ਗਾਤਿ[2] ॥ ੪ ॥ ਮਾਤਾ ਕੋ ਬਿਧਿ ਸਕਲ ਸੁਨਾਈ। ਕਹਿ ਦਾਸਨਿ ਭਨਸਾਰੀ ਕਰਿਵਾਈ। ਪ੍ਰਥਮ ਬਿਮਾਤਨਿ ਕੋ[3] ਕਰਿ ਨਮੋ। ਮਿਲਿ ਦਮੋਦਰੀ ਸੋਂ ਤਿਸ ਸਮੋ ॥ ੫ ॥ ਸਹਤ ਸਨੁਖਾ ਸੁਤ ਕੋ ਹੇਰੇ। ਆਸ਼ਿਖ ਦੇਤਿ ਦਲਾਰ ਘਨੇਰੇ।ਸ਼ੁਭ ਸਿੱਖਯਾ ਦੋਨਹੁ ਕਹੁ ਕਹੀ। ਰਿਦੈ ਬਿਛੁਰਿਬੋ ਚਾਹਤਿ ਨਹੀਂ ॥ ੬ ॥ ਤਉ ਪਿਤਾ ਕੀ ਆਇਸੁ ਜਾਨਿ। ਸ਼੍ਰੀ ਹਰਿਮੰਦਰ ਬੰਦਨ ਠਾਨਿ।ਸ਼੍ਰੀ ਹਰਿਗੋਬਿੰਦ ਕੋ ਕਰਿ ਨਮੋ। ਮਾਰਗ ਚਲਤਿ ਭਏ ਤਿਹ ਸਮੋਂ ॥ ੭ ॥ ਇਕ ਨਿਸ ਕੋ ਬਿਤਾਇ ਮਗ ਮਾਂਹੀ। ਸ਼੍ਰੀ ਕਰਤਾਰ ਪੁਰਾ ਥਲ ਜਾਂਹੀ। ਹੇਰਿ ਪ੍ਰਵੇਸ਼ੇ ਥਾਸੋ ਠਾਨਿ। ਆਧੋ ਮੇਲ ਵਿਸੋਆ[4] ਜਾਨਿ ॥ ੮ ॥ ਦਿਵਸ ਵਿਸਾਖੀ ਕੋ ਤਹਿੰ ਜਾਇ।ਬਹੁ ਸਿਖ ਸੰਗਤਿ ਭੇਟ ਚਢਾਇ। ਜਿਮ ਗੁਰੁ ਕਹਸੋ ਮਾਨਿ ਪਿਤ ਬੈਨ। ਥਸਸੋ ਸਦਾਰਾ ਕਰਿ ਤਹਿੰ ਐਨ[5] ॥ ੯ ॥ ਸੌਲਾ ਸਤ ਤ੍ਰਿਰਾਸੀਆ ਸਾਲ। ਮਾਘ ਮਾਸ ਤ੍ਰੋਦਸਵੀਂ ਕਾਲ[6]। ਵਾਰ ਸਨਿਸ਼ਚਰ ਜਬਿ ਹੀ ਅਧੋ। ਨੱਤੀ[7] ਤੇ ਪ੍ਰਸੂਤ ਸਿਸ ਭਧੋ ॥ ੧੦ ॥ ਸੁਨਿ ਸਭਿ ਮਹਿੰ ਬਡ ਆਨੰਦ ਹੋਵਾ। ਦਰਬ ਦਾਨ ਦੇ ਮੰਗਲ ਜੋਵਾ। ਸੁਨਿ ਸੁਨਿ ਗਨ ਮਾਂਗਨ ਕੋ ਆਏ।ਸ਼੍ਰੀ ਗੁਰਦਿੱਤੇ ਉਰ ਹਰਖਾਏ ॥ ੧੧ ॥ ਜਥਾ ਜੋਗ ਧਨ ਗਨ ਬਰਤਾਯੋ।ਸੁਧਿ ਹਿਤ ਸੇਵਕ ਤੁਰਤ ਪਠਾਯੋ। ਆਇ ਸੁਧਾਸਰ ਸਤਿਗੁਰ ਪਾਸੀ। ਪੌਤ੍ਰ ਜਨਮ ਕੀ ਬਾਤ ਪ੍ਰਕਾਸ਼ੀ ॥ ੧੨ ॥ ਸ਼੍ਰੀ ਹਰਿਗੋਵਿੰਦ ਮੰਗਲ ਕੀਨਾ। ਜਾਚਕ ਗਨ ਕੋ ਧਨ ਬਹੁ ਦੀਨਾ। ਸੁਨਿ ਦਮੋਦਰੀ ਅਨੰਦ ਕਰੇਤੀ। ਹੋਤਿ ਵਧਾਈ ਦਰਬ ਦਿਵੈਤੀ॥੧੩॥ਜਥਾਜੋਗ ਭਾ ਮੰਗਲਚਾਰ। ਹਰਖ ਪਾਇ ਸਗਰੋ ਪਰਵਾਰ। ਸ਼੍ਰੀ ਸਤਿਗੁਰੁ ਢਿਗ ਸੰਗਤਿ ਆਵੈ। ਪਾਇ ਕਾਮਨਾ ਭੇਟ ਚਢਾਵੈ ॥

---

[1]ਸਹਿਤ ਇਸਤ੍ਰੀ ਦੇ। [2]ਭਾਵ ਪ੍ਰਫੁੱਲਤ ਹੋ ਕੇ। ਭਾਵ ਬੜ੍ਹਤੀ ਖੁਸ਼ੀ ਤੋਂ ਹੈ ਕਿਉਂਕਿ ਬਹੁਤੀ ਖੁਸ਼ੀ ਵੇਲੇ ਸਰੀਰ ਪ੍ਰਫੁੱਲਤ ਹੁੰਦਾ ਹੈ। [3]ਮਤ੍ਰੇਈਆਂ ਮਾਤਾਵਾਂ ਨੂੰ। [4]ਵੈਸਾਖੀ। [5]ਇਸਤ੍ਰੀ ਸਮੇਤ ਤਿੱਥੇ ਘਰ ਕਰ ਕੇ ਵੱਸਿਆ। [6]ਮਾਘ ਦੀ ੧੩ ਸੰ: ੧੬੮੩। [7]ਬਾਬਾ ਗੁਰਦਿੱਤਾ ਜੀ ਦੀ ਇਸਤ੍ਰੀ।

੧੪॥ਦਿਵਸ ਪੁਰਬ ਕੇ ਆਵਹਿੰ ਮੇਲਾ। ਚਹੁੰਦਿਸ਼ਿ ਕੇ ਨਰ ਹੋਹਿੰ ਸਕੇਲਾ। ਚਾਰੋਂ ਸਾਹਿਬਜ਼ਾਦੇ ਪਾਸ। ਖੇਲਹਿੰ ਬਿਰਧਹਿੰ ਮਹਦ ਪ੍ਰਕਾਸ਼ ॥ ੧੫ ॥ ਕੋਤਿਕ ਚਿਰ ਪਿਤ ਕੋ ਢਿਗ ਆਵੈਂ। ਮਿਲਿ ਬਾਲਕ ਸੰਗ ਖੇਲ ਮਚਾਵੈਂ। ਪੂਰਿ ਕੀ ਬੀਥਨਿ ਬਿਖੈ ਪਲਾਵੈਂ। ਕੰਚਨ ਭੂਖਨ ਸ਼ਬਦ ਉਠਾਵੈਂ ॥੧੬॥ ਸੇਵਕ ਸੰਗ ਸੰਗ ਤਿਨ ਜਾਇ। ਅਲਪ ਬੈਸ ਤੇ[1] ਰਖਿ ਚੁਕਸਾਇ।ਬਨਕ[2] ਸਿੱਖ ਜੋ ਪੁਰਿ ਕੇ ਬਾਸੀ। ਤਿਨ ਕੇ ਸਿਸ ਆਵੈਂ ਨਿਤ ਪਾਸੀ ॥ ੧੭ ॥ ਅਟਲਰਾਇ ਨਵ ਬਰਖਨਿ ਕੇਰੇ। ਫਿਰਿ ਬੀਥਨਿ ਮਹਿੰ ਹਸਤਿ ਘਨੇਰੇ। ਅਧਿਗ ਪ੍ਰਸੰਨ ਬਦਨ ਸੋ ਰਹੈਂ।ਜਿਨ ਮਹਿੰ ਜੋਤਿ ਜਗਤ ਜਗ ਲਹੈ॥੧੮॥ ਨਿਕਸਿ ਜਾਇ ਮੁਖ ਤੇ ਜਿਮ ਬਾਨੀ। ਹੁਇ ਪ੍ਰਸੰਨ ਕੈ ਰਿਸ ਉਰ ਠਾਨੀ॥ ਤਤਛਿਨ ਸਫਲ, ਸਿੱਖ ਪਤਿਆਵੈਂ[3]। ਯਾਂਤੇ ਅਦਬ ਕਰਹਿੰ ਭਰ ਪਾਵੈਂ॥ ੧੯॥ ਖੇਲਨਿ ਖਾਨ ਪਾਨ ਤੇ ਆਦਿ। ਸਭਿ ਮਹਿੰ ਤਿਨਹੁੰ ਧਰਹਿੰ ਅਹਿ-ਲਾਦ[4]। ਨਹਿੰ ਪ੍ਰਤਿਕੂਲ ਕਰਹਿ ਕਬਿ ਕੋਈ। ਤੇਜ ਸੁਭਾਵ ਜਾਨਿ ਕਰਿ ਸੋਈ ॥੨੦॥ਸੁੰਦਰ ਬਸਤ੍ਰ ਬਿਭੂਖਨ ਧਰੈਂ।ਖੇਲਨਿ ਮਹਿੰ ਚੰਚਲਤਾ ਕਰੈਂ। ਸੋ ਸਿਖ ਚਹੈ ਕਾਮਨਾ ਕੋਊ। ਅਟਲਰਾਇ ਸੰਗ ਬਿਚਰਤਿ ਸੋਊ ॥ ੨੧ ॥ ਜਥਾ ਕਹਹਿੰ, ਸੇਵਾ ਤਿਮ ਠਾਨਹਿ। ਖਾਨ ਪਾਨ ਹਿਤ ਸ੍ਵਾਦਲ ਆਨਹਿ। ਹਾਥ ਜੋਰਿ ਕੈ ਤਬਿ ਕਹਿਵਾਵੈ। ਕਰਹਿੰ ਬਾਕ ਤਿਮ ਹੀ ਹੁਇ ਜਾਵੈ ॥ ੨੨ ॥ ਅਪਰ ਨਹੀਂ ਕੋ ਤੈਸੇ ਕਰਤਿ। ਹੈ ਜਿ ਸ਼ਕਤਿ ਸੋ ਗੁਰੁ ਤੇ ਭਰਤਿ। ਨਹਿੰ ਬਿਦਤਾਇੰ, ਗੋਪ ਕਰਿ ਰਾਖੀ। ਗੁਰੁ ਅਨੁਸਾਰੀ ਉਰ ਅਭਿਲਾਖੀ[5] ॥ ੨੩ ॥ ਅਟਲਰਾਇ ਨਹਿੰ ਟਲਹਿੰ ਕਹਨਿ ਤੇ। ਟਹਿਲ ਬਿਲੋਕਹਿੰ ਦੇਤਿ ਬਚਨ ਤੇ। ਤਊ ਕਹੈਂ ਨਹਿੰ ਗੁਰੁ ਕਿਸ*ਭਾਂਤਿ।ਜਾਨਹਿੰ –ਅਜ਼ਮਤਿ ਜੁਤਿ ਮਮ ਤਾਤ ॥੨੪॥ਮਨ ਉਦਾਰ ਹੈ,ਦਾਸਨਿ ਦੇਤਿ।ਸੇਵਾ ਕਰਹਿੰ ਰਿਝਾਵਤਿ ਲੇਤਿ।-। ਨਹੀਂ ਵਾਸਤਵ ਆਛੀ ਜਾਨਹਿੰ।–ਕਰਤਿ ਅਧਿਕ ਨਹਿੰ ਨਿਬਹਿ–ਪਛਾਨਹਿੰ[6] ॥੨੫॥ ਇਮ ਬਹੁ ਅਜ਼ਮਤਿ ਦਾਸਨਿ ਮਾਂਹਿ। ਕਰਹਿੰ ਬਚਨ, ਸੋ ਨਿਫਲੈ ਨਾਂਹਿ। ਸੰਗਤਿ ਦੇਸ਼ ਬਿਦੇਸ਼ਨਿ ਕੇਰੀ। ਸਭਿ ਮਹਿੰ ਮਹਿਮਾ ਇਨਹੁੰ ਬਡੇਰੀ॥੨੬॥ ਜਾਨਹਿੰ–ਮਹਾਂਜੋਤਿ[7] ਕੋ ਧਨੀ।

[1]ਛੋਟੀ ਆਯੂ ਦੇ ਕਾਰਣ। [2]ਚਪਾਰੀ। [3]ਸਿੱਖਾਂ ਨੇ ਅਜ਼ਮਾ ਲਿਆ ਹੈ। [4]ਜਿੰਨ੍ਹਾਂ ਨੂੰ ਪ੍ਰਸੰਨ ਰਖਦੇ ਹਨ। [5]ਗੁਰੂ ਜੀ ਦੇ ਅਨੁਸਾਰ ਰਿਦੇ ਦੀ ਇੱਛਾ ਕਰਦੇ ਹਨ (ਹੋਰ ਸਾਹਿਬਜ਼ਾਦੇ)। [6]ਪਛਾਣਦੇ ਹਨ (ਗੁਰੂ ਜੀ) ਕਿ (ਇਹ) ਬਹੁਤੀ (ਅਜ਼ਮਤ) ਕਰਦੇ ਹਨ, ਇਹ ਨਿਭਣੀ ਨਹੀਂ। [7]ਗੁਰੂ ਆਤਮਕ ਤੇਜ। *ਪਾ:–ਜਿਸ।

ਕਰਹਿਂ ਕਾਮਨਾ ਪੂਰਨ ਘਨੀ–। ਗੁਰੁ ਤੇ ਪ੍ਰਿਥਕ ਦਰਸ ਕੋ ਕਰੈਂ। ਬਸਤ੍ਰ ਬਿਭੂਖਨ ਭੇਟਾ ਧਰੈਂ ॥੨੭॥ ਖਾਨ ਪਾਨ ਕੀ ਵਸਤੁ ਆਛੇ। ਦੇ ਕਰਿ ਲੇਤੇ ਬਰ;ਜਿਮ ਬਾਂਛੋ।ਕਬਿ ਗੁਰੁ ਏਕਲ ਕੋ ਸਮੁਝਾਵੈਂ।'ਸਮੁਝਿਸਮੁਝਿ ਬਰਤਹੁ, ਸੁਖ ਪਾਵੈਂ'॥੨੮॥ਤਉ ਸੁਭਾਇ ਉਦਾਰ ਬਿਸਾਲਾ। ਦੇਖਿ ਸਿੱਖ ਕੋ ਕਰਹਿਂ ਨਿਹਾਲਾ। ਸੁਕਚਹਿਂ ਅਲਪ[1] ਗੁਰੂ ਤੇ ਸੋਇ। ਅਜ਼ਮਤਿ ਬਿਦਤਿ ਲਖੀ ਸਭਿ ਕੋਇ ॥੨੯॥ ਸੁਇਨੀ ਖੱਤ੍ਰੀ ਇਕ ਵਿਵਹਾਰੀ। ਹੁਤੋ ਨਿਕੇਤ ਬਿਖੈ ਧਨ ਭਾਰੀ। ਗੁਰਮੁਖ ਨਾਮ ਤਿਸੀ ਕੋ ਕਹੈਂ। ਤਿਸ ਕੇ ਇਕ ਸੁੰਦਰ ਸੁਤ ਅਹੈ ॥ ੩੦ ॥ ਨਾਮ ਧਰਜੋ ਮੋਹਨ ਤਿਸ ਕੇਰੋ। ਅਟਲਰਾਇ ਸਮ ਬੈਸ ਭਲੇਰੋ।ਸੋ ਖੇਲਨਿ ਨਿਤਪ੍ਰਤਿ ਹੀ ਆਵੈ। ਗੁਰੂ ਸੁਤਨਿ ਕੋ ਬਹੁ ਪਰਚਾਵੈ॥ ੩੧॥ ਸਗਰੇ ਦਿਨ ਮਿਲਿ ਖੇਲਤਿ ਰਹੈ। ਸੋਵਨਿ ਸਮੈਂ ਅਪਨਿ ਘਰ ਲਹੈ। ਇਸੀ ਰੀਤਿ ਬਹੁ ਧਨੀਅਨਿ ਬਾਲਾਖੇਲਤਿ ਹੈਂ ਗਨ ਮਿਲਿ ਮਿਲਿ ਜਾਲ ॥ ੩੨ ॥ ਇਕ ਦਿਨ ਸਿਸੁ ਮੋਹਨ ਕੇ ਸਾਥਿ। ਅਟਲਰਾਇ ਖੁੰਡੀ ਗਹਿ ਹਾਥ। ਕਿੰਦਕ[2] ਸੰਗਹਿ ਖੇਲ ਮਚਾਈ। ਬਦਹਿਂ ਸੀਡ[3] ਇਤ ਉਤ ਕੋ ਧਾਈ ॥ ੩੩ ॥ ਨਿਜ ਨਿਜ ਦਿਸ਼ਿ ਕੋ ਪੇਲਿ ਧਕੇਲੈਂ। ਦੌਰਿ ਦੌਰਿ ਗਨ ਬਾਲਿਕ ਖੇਲੈਂ।ਸੀਡ ਬੰਧ[4] ਮੋਹਨ ਕੇ ਸਾਥਿ।ਅਟਲਰਾਇ ਖੁੰਡੀ ਲੈ ਹਾਥ॥ ੩੪॥ ਖੇਲਤਿ ਜੀਤਹਿਂ,ਕਬਹੁਂ ਹਾਰੈਂ।ਬਹਿਸ ਬਹਿਸ[5] ਬਹੁ ਬਲ ਕੋ ਧਾਰੈਂ। ਸੰਧਯਾ ਸਮੈਂ ਭਈ ਇਮ ਖੇਲਤਿ । ਸੋਟਿਨਿ ਤੇ ਕਿੰਦਕ ਕੋ ਪੇਲਤਿ[6] ॥ ੩੫॥ ਭਯੋ ਅੰਧੇਰਾ ਸ਼ੁਮਤਿ ਬਿਸਾਲੇ। ਭਜਜੋ ਖੇਲ ਘਰ ਨਿਜ ਨਿਜਚਾਲੇ। ਅਟਲਰਾਇ ਮੋਹਨ ਸੋਂ ਕਹਜੋ । 'ਅਬਿ ਤੋ ਅਧਿਕ ਅੰਧੇਰੋ ਲਹਜੋ ॥੩੬॥ ਖੇਲਨਿ ਤੇ ਸਕਲੇ ਹਟਿ ਰਹੇ। ਮੇਰੀ ਜੀਤ ਭਈ, ਸਭਿ ਲਹੇ। ਧਰੀ ਸੀਡ ਪੀਛੈ ਮਮ ਸਾਥਿ[7]। ਜੀਤ ਲੀਨ ਮੈਂ ਬਲਿ ਕਰਿ ਹਾਥ ॥੩੭॥ ਰਹੀ ਤੋਹਿ ਸਿਰ, ਅਬਿ ਘਰ ਚਾਲੇ। ਰਾਖਹੁ ਯਾਦ, ਲੋਉਂ ਮੈਂ ਕਾਲੇ[8]। ਮੋਹਨ ਕਹਜੋ 'ਪ੍ਰਾਤ ਕੋ ਦੇਉਂ। ਅਪਰ ਸੀਡ ਬਦਿ ਜੀਤਿ ਧਰੇਉਂ[9] ॥੩੮॥ ਇਮ ਕਹਿ, ਆਪਹੁ ਅਪਨੇ ਧਾਮੂ। ਜਾਇ ਕਰਜੋ ਬਾਲਨਿ ਬਿਸਰਾਮੂ।ਦੇਵ ਜੋਗ ਤੇ ਐਸੇ ਭਯੋ। ਸਰਪ ਨਿਕਸਿ ਮੋਹਨ ਡਸਿ ਲਯੋ ॥ ੩੯ ॥ ਕਰਤਿ ਰਹੇ

[1]ਥੋੜਾ ਜਿਹਾ । [2]ਗੋਂਦ ।[3]ਸ਼ਰੁਤ ਬੈਨੂਕੇ । [4]ਝਗੜ ਝਗੜ ਕੇ, ਜ਼ਿਦ ਜ਼ਿਦ ਕੇ । [5]ਰੋੜ੍ਹਦਿਆਂ। [6]ਪਿੱਛੇ ਮੇਰੇ ਨਾਲ ਤੂੰ ਸ਼ਰਤ ਲਾਈ ਸੀ । [7]ਕਲ ਨੂੰ ਲਵਾਂਗਾ (ਬਾਜ਼ੀ)। [8]ਹੋਰ ਸ਼ਰਤ ਫੇਰ ਕੇ ਜਿੱਤਾਂਗਾ ।

ਜੋਤਿਕ ਉਪਚਾਰਾ। ਬਾਲਿਕ ਮਰਨੋ ਹੋਤਿ ਕੁਨਸਾਰਾ। ਮਾਤ ਪਿਤਾ ਕੇ ਨੰਦਨ ਏਕ। ਕਰਤੇ ਭਏ ਬਿਲਾਪ ਅਨੇਕ ॥੪੦॥ 'ਹੇ ਸੁਤ ! ਕਿਤ ਹਮ ਛੋਰਿ ਸਿਧਾਰਾ। ਤੁਵ ਬਿਨ ਕਮਾ ਹੁਇ ਹਾਲ ਹਮਾਰਾ ? ਦੇਖਤਿ ਰਹਤਿ ਬਦਨ ਸ਼ੁਭ ਤੇਰਾ। ਉਦਸੋ ਪਾਪ ਫਲ ਆਨਿ ਬਡੇਰਾ'॥੪੧॥ਰੋਦਤਿ ਊਚੇ ਸ਼ਬਦ ਪੁਕਾਰਤਿ। ਪੀਟਤਿ ਬਲ ਤੇ ਬਹੁ ਸ਼ੋਕਾਰਤਿ। ਸੁਨਤਿ ਪਰੋਸੀ ਦੌਰਤਿ ਆਵੈਂ।'ਹਾਇ ਹਾਇ'ਕਹਿ, ਸੋ ਬਿਲਲਾਵੈਂ ॥ ੪੨ ॥ 'ਬਡਾ ਕਸ਼ਟ ਤੁਮ ਕੋ ਇਹ ਪਰਨੋ।ਇਕ ਸੁਤ,ਛਸਨੋ ਸਰਪਤੇਮਰਨੋ'।ਇਕ ਸੁਨਿਦੂਤੀਏ ਨਿਕਟਿ ਸੁਨਾਵੈ।। ਜੋ ਜੋ ਸੁਨਹਿ ਸ਼ੋਕ ਬਿਰਧਾਵੈ॥ ੪੩ ॥ ਧਨੀ ਸ਼ਾਹੁ ਕੋ ਇਕ ਸੁਤ ਜੋਇ। ਮ੍ਰਿਤੁ ਅਚਾਨਕ ਤਾਂਕੀ ਹੋਇ। ਰਾਮਦਾਸ ਪੁਰਿ ਮਹਿੰ ਬਿਰਤਾਂਤ। ਜਹਿੰ ਕਹਿੰ ਭਯੋ ਸਕਲ ਬੱਖਯਾਤ ॥ ੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪਸ਼ਚਮਿ ਰਾਸੇ 'ਧੀਕਮੱਲ ਜਨਮ ਅਰ ਅਟਲਰਾਇ ਖੇਲਨਿ' ਪ੍ਰਸੰਗ ਬਰਨਨੰ ਨਾਮ ਸਪਤ ਪੰਚਾਸਤਿ ਅੰਸੁ ॥ ੫੭ ॥

੫੮ [ਸ਼੍ਰੀ ਅਟੱਲ ਰਾਇ ਜੀ ਨੇ ਮੋਹਨ ਜਿਵਾਇਆ]

ਦੋਹਰਾ ॥ ਅਟੱਲਰਾਇ ਜਬਿ ਪ੍ਰਾਤਿ ਭੀ ਜਾਗੇ ਹੋਇ ਸੁਚੇਤ। ਕਰਿ ਨਿਤ ਕੀ ਕਿਰਿਆ ਭਲੇ ਤਯਾਗਸੋ ਤਬਹਿ ਨਿਕੇਤ ॥ ੧ ॥ ਚੌਪਈ ॥ ਖੇਲਨਿ ਕੇ ਸਥਾਨ ਚਲਿ ਆਏ। ਸੇਵਕ ਸਾਥ ਬਾਲ ਸਮੁਦਾਏ। ਪਿਖਿ ਸਭਿ ਕੋ ਮਨ ਆਨੰਦ ਕੈ ਕੈ। ਇਤ ਉਤ ਬਿਚਰਤਿ ਸੰਗੀ ਲੈ ਕੈ ॥ ੨ ॥ ਸੰਧਯਾ ਸਮੈਂ ਖੇਲ ਜੋ ਤਯਾਗੀ। ਸੋ ਸਿਮਰੀ ਦੀਰਘ ਅਨੁਰਾਗੀ'।'ਅਬਿ ਲੌ ਮੋਹਨ ਨਹਿੰ ਚਲਿ ਆਯੋ। ਦਾਉ ਸੀਡ ਕੋ ਸੀਸ ਚਢਾਯੋ'॥ ੩ ॥ਦੈਬੇ ਹੇਤੁ ਟਰਸੋ[1],ਘਰ ਰਹਸੋ'। ਇਮ ਲਖਿ ਨਿਜ ਸੇਵਕ ਸੋਂ ਕਹਸੋ। 'ਜਾਹਿ ਤਾਂਹਿ ਕੋ ਆਨਿ ਬੁਲਾਇ। ਸਿਰ ਹੈ ਸੀਡ, ਨ ਅਬਿ ਲੌ ਆਇ' ॥ ੪ ॥ ਸੁਨਤਿ ਦਾਸ ਭਿਹ ਸਦਨ ਸਿਧਾਯਹੁ। ਮਰਨੋ ਪਰਨੋ ਮੋਹਨ ਦਰਸਾਯਹੁ। ਸਕਲ ਕੁਟੰਬ ਸਸ਼ੋਕ ਪੁਕਾਰਤਿ। ਹਾਥ ਉਸਾਰਤਿ ਸਿਰ ਪਰ ਮਾਰਤਿ ॥ ੫ ॥ ਬਡੋ ਬਿਲਾਪ ਹੇਰਿ ਤਿਸ ਬੇਰੇ। ਮਿਲਤਿ ਨਾਤਿ[2] ਨਰ ਨਾਰਿ ਘਨੇਰੇ। ਅਟਲਰਾਇ ਕੇ ਨਿਕਟਿ ਸੁ ਆਯੋ। 'ਮੋਹਨ ਮਰਿਗਾ ਸਰਪ ਛਸਾਯੋ'॥੬॥ਸੁਨਸੋ ਅਚਾਨਕ ਮੋਹਨ ਮਰਨਾ। ਅਟਲਰਾਇ ਨਹਿੰ ਕੀਨਸਿ ਜਰਨਾ। ਸਭਿ ਲਰਕਨਿ ਕੇ ਹੋਇ ਸਮੇਤ। ਗਏ ਧਾਇ ਤਿਸ ਥਨਕ[4] ਨਿਕੇਤ ॥ ੭ ॥ ਹੇਰਨਿ ਹੇਤ ਧਾਇ ਉਤਲਾਵਤਿ। ਸੁਨਸੋ ਦੂਰ ਤੇ ਬਹੁ ਬਿਲਲਾਵਤਿ।ਆਗੈ ਮਿਲੇ ਹੁਤੇ

[1]ਯਾਦ ਕੀਤੀ ਬੜੇ ਪਿਆਰ ਨਾਲ । [2]ਭਾਵ, ਮੀਟੀ ਉਸ ਦੇ ਸਿਰ ਤੇ ਅਸੀਂ ਚਾਡ਼ੀ ਹੋਈ ਹੈ । [4]ਟਾਲਾ ਕੀਤਾ ਸੁ । [3]ਸ਼ਰੀਕ, ਸਾਕ । [4]ਤਿਸ ਢਪਾਰੀ ਦੇ ।

ਸਮਦਾਧਾ। ਸਭਿਨਿ ਬਿਲੋਕਯੋ ਗੁਰੁ ਸੁਤ ਆਧਾ॥ ੮ ॥ਮੋਹਨ ਕੋ ਰੋਦਤਿ ਪਿਤ ਮਾਤ। ਕਹਨਿ ਲਗੇ 'ਤੁਮ ਗੁਰੁ ਕੇ ਭਾਤ। ਸਾਥੀ ਖੇਲਨਿ ਕੇਰ ਤੁਮਾਰਾ। ਪਰਯੋ ਮਰਯੋ, ਛਸਿਗਾ ਅਹਿ ਕਾਰਾ[1] ॥ ੯ ॥ ਨਹਿੰ ਉਪਚਾਰ ਲਗਯੋ ਕਰਿ ਰਹੇ। ਅਬਿ ਚਾਹਤਿ ਇਸ ਕੋ ਤਨ ਦਹੇ। ਤੁਮ ਗੁਰੁ ਸੁਤ ਹੋ ਚਹਹੁ ਸੁ ਕਰਹੁ। ਅਜ਼ਮਤਿ ਕੋ ਬਿਸਾਲ ਉਰ ਧਰਹੁ'॥੧੦॥ਮੋਹਨ ਮਾਤ ਪਿਤਾ ਜੇ ਅਹੈ।ਸਕਲ ਨਰਨਿ ਜੁਤਿ ਬਿਨਤੀ ਕਹੈ।ਤਬਿ ਸ਼੍ਰੀ ਅਟਲਰਾਇ ਪਿਖਿ ਕਹਯੋ। 'ਇਸ ਸਿਰ ਦਾਵ ਸੀਡ[2] ਕੋ ਰਹਯੋ' ॥ ੧੧ ॥ ਕਰ[3] ਖੁੰਡੀ ਕੋ ਚੰਚਲ ਕਰਤੇ। ਮਰੇ ਬਾਲ ਕੋ ਬਦਨ ਨਿਹਰਿਤੇ। 'ਉਠਿ ਪਯਾਰੇ ! ਦਿਹੁ ਸੀਡ ਹਮਾਰੀ। ਨਹੀਂ ਸਮੋ, ਕਿਮ ਸੁਪਤਯੋ ਭਾਰੀ ?' ॥੧੨॥ ਇਮ ਕਹਿ ਖੁੰਡੀ ਸਿਸ ਗਰ ਪਾਈ । ਕਰਿ ਬਾਹੁਨਿ ਬਲ ਦੋਨਿ ਉਠਾਈ। ਬੈਠਯੋ ਮੋਹਨ ਆਂਖ ਉਘਾਰੀ।ਬਿਕਸਤਿ ਉਠਯੋ ਹਰਖ ਨਰ ਨਾਰੀ॥੧੩॥ 'ਧੰਨ ਗੁਰੂ,ਗੁਰੁ ਨੰਦਨ ਧੰਨ। ਦੇਤਿ ਪ੍ਰਾਨ ਲਗਿ'ਭਏ ਪ੍ਰਸੰਨ। ਕੈ ਤੋ ਹੁਤੋ ਰੁਦਨ ਕੋ ਰੌਰਾ। ਕੈ ਭਾ ਹਰਖ ਸ਼ੋਰ ਤਿਸ ਠੌਰਾ॥੧੪॥ਜਹਿੰ ਕਹਿੰਅਟਲਰਾਇ ਕੀ ਕੀਰਤਿ। ਪੁਰਿ ਮਹਿੰ ਹੋਤਿ ਭਈ ਬਿਸਤੀਰਤਿ। 'ਧਨੀ ਪੁੱਤ੍ਰ ਕੋ ਮਰਯੋ ਜਿਵਾਯੋ। ਕਰ ਖੁੰਡੀ ਕੋ ਛ੍ਵਾਇ ਉਠਾਯੋ' ॥ ੧੫ ॥ ਸਭਿ ਮਾਤਨਿ ਕੋ ਸੁਧਿ ਤਬਿ ਹੋਈ। ਮੁਦਤਿ ਕਹਤਿ ਜਿਤ ਕਿਤ ਸਭਿ ਕੋਈ।ਸ਼੍ਰੀ ਹਰਿਗੋਵਿੰਦ ਤਖਤ ਅਕਾਲਾ। ਬੈਠੇ ਹੁਤੇ ਸਹਤ ਸਿਖ ਜਾਲਾ॥ ੧੬ ॥ ਮੁਦਤਿ ਰਿਦੇ ਤੇ ਬਾਕ ਬਿਲਾਸ। ਬਿਗਸਤਿ ਕਰਤਿ ਥਿਰੇ ਜੋ ਪਾਸ। ਤਹਿੰ ਇਕ ਸਿਖ ਨੇ ਆਨਿ ਸੁਨਾਈ। 'ਅਟਲਰਾਇ ਬਡਿ ਕੀਰਤਿ ਪਾਈ ॥ ੧੭ ॥ ਗੁਰੁਮੁਖ ਖੱਤ੍ਰੀ ਕੋ ਸੁਤ ਏਕ। ਮਿਲਿ ਖੇਲਤਿ ਸਿਸ ਅਪਰ ਅਨੇਕ।ਰਾਤਿ ਬਿਖੇ ਛਸਿਗਾ ਅਹਿ ਕਾਰਾ। ਮਰਯੋ ਤੁਰਤ ਨ ਲਗਯੋ ਉਪਚਾਰਾ ॥ ੧੮ ॥ ਅਟਲਰਾਇ ਤਿਸ ਸਦਨ ਸਿਧਾਰੇ। ਸੰਗੀ ਪਰਯੋ ਸੁ ਮ੍ਰਿਤਕ ਨਿਹਾਰੇ।ਖੁੰਡੀ ਹਾਥ ਸੁ ਛ੍ਵਾਇ ਉਠਾਯੋ।–ਹਮ ਸੋਂ ਖੇਲਹੁ–ਭਾਖਿ ਜਿਆਯੋ[4]॥ ੧੯ ॥ ਸ਼੍ਰੀ ਸਤਿਗੁਰੁ ਸੁਨਿ ਕੈ ਬਿਸਮਾਏ।ਕਿਤਿਕ ਦੇਰ ਲੌ ਨਹੀਂ ਅਲਾਏ।ਪੁਨ ਚਿਤ ਮਹਿੰ ਰਿਸ ਭਈ ਘਨੇਰੇ।–ਇਹ ਕਸ਼ਾ ਕਰਯੋ ਨਿਕਟਿ ਹੀ ਮੇਰੇ ॥ ੨੦ ॥ ਦੁਸ਼ਟਨਿ ਰਾਜ ਤੇਜ ਅਬਿ ਅਹੈ। ਸ਼ਾਹੁ ਕਿ ਸ਼ਾਹੁ ਪੁੱਤ੍ਰ[5] ਮ੍ਰਿਤੁ ਲਹੈ।ਆਨਿ

[1]ਕਾਲਾ ਸੱਪ । [2]ਦਾਵ ਦੀ ਸ਼ਰਤ ਰਾਵ ਮੀਟੀ । [3]ਹੱਥ ਦੀ । [4]ਜਿਵਾ ਦਿੱਤਾ । [5]ਪਾਤਸ਼ਾਹ ਜਾਂ ਪਾਤਸ਼ਾਹ ਦਾ ਪੁੱਤ੍ਰ ।

ਪਰਹਿੰ ਸੋ ਗਰੇ ਹਮਾਰੇ। ਦੀਨ ਹੋਹਿੰ ਕੈ ਓਜ ਦਿਖਾਰੈਂ[1] ॥ ੨੧ ॥ ਹਮ ਤੇ ਚਹਹਿੰ ਜਿਯਾਵਹੁ ਸੋਈ[2] । ਪ੍ਰਭੁ ਕੇ ਸੰਗ ਸ਼ਰੀਕੀ ਹੋਈ[3]। ਪਰਮੇਸ਼ੁਰ ਕਰਮਨਿ ਫਲ ਦੇਯ। ਹਮ ਜਿਵਾਇ ਕਰ ਤਾਂਹਿ ਮਿਟੇਯ ॥ ੨੨ ॥ ਇਹ ਤੌ ਬਾਤ ਨ ਨੀਕੀ ਅਹੈ। ਮਰਹਿ ਜੁ ਫੇਰ ਜਿਯਨਿ ਕੋ ਲਹੈ। ਹਮ ਨੇ ਨਹਿੰ ਕਰਿਈ ਇਹ ਕੈਸੇ[4]। ਦੇਨੇ ਪ੍ਰਾਨ ਬਨਹਿੰ ਬਿਧਿ ਐਸੇ[5]–*॥੨੩॥ਇੱਤ ਜਾਦਿਕ ਬਹੁ ਗਟੀ ਬਿਚਾਰੈਂ। ਅਟਲਰਾਇ ਸੁਤ ਪਰ ਰਿਸ ਧਾਰੈਂ। ਧਰੀ ਮੌਨ ਮੁਖ ਭਨੈਂ ਨ ਬੈਨ। ਕਿਸਿ ਕੀ ਦਿਸ਼ਾ ਨ ਕਰਤੇ ਨੈਨ ॥ ੨੪ ॥ ਬੈਠੇ ਰਹੈ ਰਿਦੇ ਰਿਸ ਛਾਈ । ਮਨ ਮਹਿੰ ਗਿਨੈਂ–ਨ ਇਹ ਭਲਿਆਈ। ਅਬਿ ਅਮੋਹ ਹੁਇ ਜੌ ਨ ਹਟਾਵੈਂ।ਟਰਹਿੰ ਨ ਇਹ, ਪੁਨ ਅਪਰ ਜਿਆਵੈਂ॥੨੫॥ ਦੁਹ ਲੋਕਨਿ ਕੋ ਵਧਹਿ ਕਲੇਸ਼। ਭਲਿਆਈ ਕੋ ਨਾਂਹਿਨ ਲੇਸ਼–।ਰਿਸ ਮਹਿੰ ਬੈਠੇ ਘਟਿਕਾ ਚਾਰੀ। ਗੁਰੁ ਰੁਖ ਲਖਿ ਨਹਿੰ ਕਿਨਹੁੰ ਉਚਾਰੀ॥੨੬॥ ਖੇਲਤਿ ਅਟਲ ਰਾਇ ਤਬਿ ਆਏ। ਕੰਚਨ ਕੇ ਭੂਖਨ ਤਨ ਪਾਏ। ਖੁੱਭੀ ਕਰ ਮਹਿ ਧਾਰਨ ਕਰੀ। ਧੂਲ ਅਧਿਕ ਉਡਿ ਜਿਸ ਤਨ ਪਰੀ ॥ ੨੭ ॥ ਇਸ ਬਿਧਿ ਆਗੈ ਨੰਦਨ ਜੋਵਾ। ਬਿਨਾ ਸਨੇਹ ਕੋਪ ਉਰ ਹੋਵਾ। ਨਮੋ ਕਰਤਿ ਕੋ ਬਾਕ ਬਖਾਨਾ।[6]ਨਿਜ ਅਜ਼ਮਤਿ ਬਿਦਤਾਇ ਜਹਾਨਾ ?॥੨੮॥ ਜੋਰ ਨਹਿੰ ਸਕਹੁ ਓਜ ਨਿਜ ਅੰਤਰ ? । ਕਰਹੁ ਦਿਖਾਵਨਿ ਲਾਇ ਨਿਰੰਤਰ ?। ਕਰਾਮਾਤ ਕੋ ਕਹਿਰ ਕਹੈਤੇ† । ਸੋ ਤੈਂ ਕਰਤਿ, ਨ ਸਮੁਝਿ

[1]ਨੀਵੇਂ ਹੋਕ ਯਾ ਬਲ ਦਿਖਾਕੇ। [2]ਸਾਖੇਂ ਓਸ (ਮੋਏ ਹੋਏ) ਨੂੰ ਜਿਵਾਇਆ ਚਾਹੁਣਗੇ। [3](ਮੁਰਦੇ ਜਿਵਾ ਦੇਣਾ) ਰੱਬ ਨਾਲ ਬ੍ਰਾਬਰੀ ਹੋਵੇਗੀ । [4]ਅਸਾਂ ਤਾਂ ਇਹ ਕਿਸੇਤਰ੍ਹਾਂ ਨਹੀਂ ਕਰਨੀ। (ਅ) ਅਸਾਂ (ਕਦੇ) ਨਹੀਂ ਕੀਤੀ ਇਹ (ਅਟਲ ਰਾਇ) ਕਿਵੇਂ (ਕਰ ਰਿਹਾ ਹੈ) ? [5]ਇਸਤਰ੍ਹਾਂ ਤਾਂ ਪ੍ਰਾਨ ਦੇਣੇ ਪੈਂਦੇ ਹਨ।

*ਭਾਵ ਇਹ ਕਿ ਮੋਹਨ ਦਾ ਮਰਨਾ ਹੁਕਮ ਵਿਚ ਹੋਇਆ ਸੀ, ਉਸ ਵਿਚ ਅਟਲ ਰਾਇ ਜੀਨੇ ਦਖਲ ਦਿੱਤਾ ਹੈ, ਹੁਣ ਗੁਰੂ ਜੀ ਸੋਚਦੇ ਹਨ ਕਿ ਬਦਲੇ ਵਿਚ ਯਾ ਉਹ ਯਾ ਅਸੀਂ ਆਪਣੀ ਜਾਨ ਦੇਵੀਏ । ਸਤਿਗੁਰਾਂ ਨੇ ਮੋਹਨ ਦਾ ਜਿਵਾਉਣਾ ਰਜ਼ਾ ਦੀ ਅਨਕੂਲਤਾ ਵਿਚ ਅਨੁਭਵ ਨਹੀਂ ਕੀਤਾ, ਤੇ ਮੋਹਨ ਦੇ ਪਲਟੇ ਜਾਨ ਦੇਣੀ ਅਮਿੱਟ ਰਜ਼ਾ ਤੋਂ ਕੀ। ਤਾਂ ਹੀ ਅੰਕ ੩੦ ਵਿਚ ਫੁਰਮਾਇਆ ਹੈ ਕਿ ਯਾ ਤੂੰ ਰਹੁ ਯਾ ਅਸੀਂ। ਫੇਰ ਅੰਕ ੪੧ ਵਿਚ ਇਸਨੂੰ ਆਪ ਨੇ ਦੋਵਗਤੀ ਆਪ ਦੱਸਿਆ ਹੈ। ਏਸੇ ਆਤਮ ਅਸੂਲ ਪਰ ਸੱਤਵੇਂ ਸਤਿਗੁਰਾਂ ਵੇਲੇ ਵਾਕਿਆ ਹੋਇਆ ਹੈ। ਦੇਖੋ ਰਾ: ੧੦ ਅੰ: ੧੭। ਸਿਹਜ ਵਿਚ ਹਰਿਜਨ ਕਰਾਮਾਤ ਨਹੀਂ ਕਰਦੇ, ਆਪੂੰ ਜੋ ਹੋਵੇ ਸੋ ਪਿਆ ਹੋਵੇ। ਕਰਾਮਾਤ ਕਰਨ ਵੇਲੇ ਸੁਰਤ ਬੜੇ ਵੇਗ ਤੇ ਜ਼ੋਰ ਦੇ ਘਰ ਵਿਚ ਜਾਂਦੀ ਹੈ, ਉਸਨੂੰ ਫਾਰਸੀ ਵਿਚ ਕਹਿਰ ਯਾ ਗ਼ਜ਼ਬ ਦਾ ਮਕਾਨ ਕਹਿੰਦੇ ਹਨ।

ਰਹੈਂਤੇ ॥ ੨੯ ॥ ਇਸ ਕਰਿਬੇ ਕੋ ਫਲ ਅਬਿ ਇਹੀ। ਜ ਤੂੰ ਰਹੈਂ ਤ ਹਮ ਜਗ ਨਹੀਂ।ਹਮ ਜੇ ਰਹੈਂ ਤ ਤੁਮ ਨਹਿੰ ਰਹੋ।ਇਹੀ ਬਾਕ ਅਬਿ ਸਾਚੋਲਹੋ'॥ ੩੦॥ਸੁਨਿ ਸ਼੍ਰੀ ਅਟਲਰਾਇ ਗੁਰੁ ਬਚ ਕੋ।ਮਾਨਜੋ ਰਿਦੇ, ਕਰਜੋ ਚਹਿੰ ਸਚੁ ਕੋ। ਹਾਥ ਜੋਰਿ ਜਿਮ ਸਨੁਮੁਖ ਖਰੇ। ਸਿਰ ਨਿਵਾਇ ਭਹਿੰ ਬੰਦਨ ਕਰੇ। ॥ ੩੧ ॥ ਹਟਤਜੋਂ ਨਹੀਂ ਪੀਠ ਦਿਖਰਾਈ। ਪਾਛਲ ਪਾਇਨਿ ਚਲਿ ਸਹਿਸਾਈ। ਨਹੀਂ ਨਿਕੇਤ ਗਮਨਿ ਕੋ ਕੀਨਾ। ਸੁਨਜੋ ਨ ਕਿਛੁ ਨਹਿੰ ਕਹਜੋ ਪ੍ਰਬੀਨਾ[1] ॥ ੩੨ ॥ ਧਰੇ ਮੌਨਿ ਕੌਲਾਂ ਕੇ ਤਾਲਾਪ੍ਰਾਪਤਿ ਭਏ ਜਾਇ ਤਤਕਾਲ। ਭਹਿੰ ਸ਼ਨਾਨ ਕਰਿ ਜਪੁਜੀ ਪਾਠ। ਦਰਭ[2] ਛਸਾਇ ਸੁ ਆਸਨ ਠਾਠਿ[3] ॥ ੩੩ ॥ ਕਰ ਖੁੰਡੀ ਸਿਰ ਨੀਚੇ ਧਰਿ ਕੈ। ਬਸਤ੍ਰ ਸਰੀਰ ਅਛਾਦਜੋ ਪਰਿਕੈ।ਤਤਛਿਨ ਤਨ ਕੋ ਤਜਾਗਿ ਸਿਧਾਰੇ। ਜਜੋਂ ਉਦਾਰ ਨਰ ਕਰ ਤ੍ਰਿਣ ਡਾਰੇ[4] ॥ ੩੪ ॥ਤਜਿ ਸੁਖੇਨ ਤਨ ਬੈਕੁੰਠ ਗਏ। ਜਹਿੰ ਮਦ ਕਾਮ ਕ੍ਰੋਧ ਨਹਿੰ ਭਏ। ਉੱਤਮ ਪਦ ਮਹਿੰ ਜਾਇ ਸਮਾਏ। ਜਿਸ ਕੋ ਜੋਗੀ ਜਨ ਨਿਤ ਧਜਾਏ ॥ ੩੫ ॥ ਦਾਸ ਰਹਜੋ ਦੇਖਤਿ ਤਿਸ ਥਾਨ। ਨਾਂਹਿਨ ਜਾਨੀ ਤਜਾਗਤਿ ਪ੍ਰਾਨ।ਜਬਿ ਮ੍ਰਿਤੁ ਭਯੋ ਦੇਖਿ ਬਿਸਮਾਯੋ।ਦੌਰਤਿ ਗੁਰੂ ਸੋਂ ਜਾਇ ਬਤਾਯੋ ॥ ੩੬॥ 'ਥਿਰੇ ਜਾਇ ਤਟ ਕੌਲਾਂ ਤਾਲ। ਤਨ ਕੋ ਤਜਾਗਿ ਗਏ ਤਤਕਾਲ' । ਸੁਨਿ ਸੁਧਿ ਉਠੇ ਗ਼ਰੀਬਨਿਵਾਜ। ਚਲੇ ਤਹਾਂ ਸੰਗ ਸਿੱਖ ਸਮਾਜ ॥ ੩੭ ॥ ਗਈ ਸਦਨ ਸੁਧਿ ਸੁਨਿ ਕਰਿ ਮਾਤਾ। ਸਭਿ ਰੋਦਤਿ ਛੋਰਤਿ ਜਲ ਤਾਤਾ[5]।ਮਾਤ ਨਾਨਕੀ ਮਹਤ ਪੁਕਾਰੀ।'ਕਹਾਂਕਰਜੋ, ਹੋ ਸੁਤ ਅਵਤਾਰੀ ! ॥ ੩੮ ॥ ਮ੍ਰਿਤਕ ਜਿਵਾਵਨਿ ਸਮਰਥ ਤੇਰੀ। ਪਿਤ ਬਚ ਤੇ ਕਿਤ ਗਾ ਇਸ ਬੇਰੀ ?'। ਸਭਿ ਪਰਵਾਰ ਗੁਰੂ ਕੋ ਆਯੋ। ਭਹਿੰ ਮਿਲਿ ਰੋਦਨਿ ਸ਼ਬਦ ਉਠਾਯੋ॥੩੯॥ਮਾਤਾ ਪਿਤਾ ਨਾਨਕੀ ਜੋਊ।ਹਰੀਚੰਦ ਹਰਦੇਈ ਦੋਊ। ਸੁਨਿ ਸੁਧਿ ਬਹੁ ਨਰ ਨਾਰਿ ਸਮੇਤਾ। ਹੋਰਜੋ ਅਵਿਨੀ ਪਰਜੋ ਅਚੇਤਾ॥੪੦॥ਸਕਲ ਕਰਹਿੰ ਬਿਰਲਾਪ ਘਨਰੇ।ਗੁਰੂ ਦੇਤਿ ਧੀਰਜ ਤਿਸ ਬੇਰੇ। 'ਦੇਵ ਗਤੀ ਐਸੇ ਹੀ ਜਾਨੋ। ਨਹਿੰ ਕਿਸ ਬਸਿ ਮਹਿੰ ਥਲੀ ਮਹਾਨੋ' ॥ ੪੧ ॥ ਚੰਦਨ ਕੋ ਬਹੁ ਭਾਰ ਮੰਗਾਏ। ਕਰਤਿ ਭਏ ਸਸਕਾਰ ਤਿਥਾਏਂ। ਭਨੇ ਬਚਨ ਤੇ ਜਿਨ ਤਨੁ ਤਜਾਗਾ। ਦੀਨਿਸਿ ਬਰ,ਕਰਿ ਸੁਤ ਅਨੁਰਾਗਾ ॥ ੪੨ ॥ 'ਰਾਮਦਾਸ ਪੁਰ ਬਸਹਿ ਬਛੇਰਾ। ਸਗਰੇ ਮਾਨ

[1]ਸਿਆਣੇ (ਅਟੱਲ ਰਾਇ ਜੀ) ਨੇ ਨਾ (ਕਿਸੇ ਨੂੰ) ਕੁਛ ਕਿਹਾ ਨਾ ਸੁਣਿਆਂ। [2]ਚੱਕ। [3]ਠਾਟ-ਬਣਾਕੇ। [4]ਹੌਲੇ ਤੀਲਾ ਸੁੱਟ ਦਿੰਦਾ ਹੈ। [5]ਤੱਤਾ ਜਲ, ਡਾਢ ਅੱਥਰੂ।

ਕਰਹਿਰੋ ਤੇਰਾ। ਇਕ ਹਰਿਮੰਦਰ ਕੀ ਹੁਇ ਪੂਜਾ। ਪੁਨ ਪੂਜਹਿਂ ਤੇਰੋ ਥਲ ਦੂਜਾ ॥ ੪੩ ॥ ਸਭਿ ਨਰ ਨਾਰੀ ਮਾਨਹਿਂ ਤੋਹੀ। ਦਰਸਹਿਂ ਪੂਰ ਕਾਮਨਾ ਹੋਹੀ। ਮੰਦਰ ਕੰਚਨ ਕੇ ਹੁਇ ਸਨੈ।ਸਭਿ ਤੇ ਊਚ ਅਧਿਕ ਹੀ ਬਨੈ॥੪੪॥ ਜੀਵਤਿ ਇਤੇ ਨਹੀਂ ਬਿਦਤਾਵੈਂ। ਜਿਤੋ ਜਗਤ ਮਹਿਂ ਤੁੰ ਪ੍ਰਗਟਾਵੈਂ।ਇਸ ਪੁਰਿ ਕੋ ਸੂਬਾ ਬਡ ਹੋਯੋ* । ਤੋ ਸਮ ਨਹਿਂ ਪ੍ਰਤਾਪ ਕਿਸਿ ਜੋਯੋ' ॥ ੪੫ ॥ ਬਿਧੀਚੰਦ ਤਬਿ ਕਹਜੋ ਬਨਾਇ। 'ਥਾਨ ਇਕਾਂਕੀ† ਇਹ ਲਖਿ ਪਾਇ। ਨਹੀਂ ਨਿਕਟਿ ਕਿਹ ਅਪਰ ਸਥਾਨਾ' । ਸੁਨਿ ਸ੍ਰੀ ਹਰਿਗੋਵਿੰਦ ਬਖਾਨਾ ॥ ੪੬॥ 'ਦੁਰਲਭ ਹੋਇ,ਪਾਇ ਹੈ ਕੋਈ। ਬ੍ਰਿੰਦ ਮ੍ਰਿਤਕ ਕੋ ਥਲ ਹੁਇ ਸੋਈ।

*ਹੁਣ ਤਕ ਬਾਬੇ ਅਟਲ ਜੀ ਦੇ ਦੇਹੁਰੇ ਨੂੰ ਲੋਕੀ ਸੂਬੇਦਾਰ ਆਖਦੇ ਹਨ, ਪੁਰਾਣੇ ਕਵੀ ਕਬਿਤਾਂ ਵਿਚ ਭੀ ਕਿਹਾ ਕਰਦ ਸਨ । ਕਈ ਗੀਤਾਂ ਵਿਚ ਆਪ ਨੂੰ ਰਾਮਦਾਸ ਪੁਰੇ ਦਾ ਕੋਤਵਾਲ ਭੀ ਦੱਸਿਆ ਹੈ । †ਕੌਲਸਰ ਦੇ ਪਰਲੇ ਕਿਨਾਰੇ ਕੁਛਕੁ ਪੂਰਬ ਦਿਸ਼ਾ ਵਲ ਇਹ ਦੇਹੁਰਾ ਹੁਣ ਤੱਕ ਹੈ। ਸ਼ਹਿਰ ਦਾ ਮਾਨੋਂ ਉੱਚਾ ਮੁਨਾਰਾ ਹੈ, ਜਿਸ ਪਰ ਪਹਿਲਾਂ ਦੀਪਕ ਜਗਦਾ ਸੀ, ਹੁਣ ਬਿਜਲੀ ਹੈ ਕਿ ਦੂਰੋਂ ਰਾਮਦਾਸਪੁਰ ਪਛਾਣਿਆਂ ਜਾਏ ਕਿ ਆ ਗਿਆ ਹੈ । ਇਸ ਦੇਹੁਰੇ ਦੇ ਗਿਰਦੇ ਸ਼ਹਿਰ ਦੇ ਸ਼ਵ ਦਾਹ ਹੁੰਦੇ ਰਹੇ ਹਨ, ਫਿਰ ਨਾਮੀ ਸਿੰਘਾਂ ਤੇ ਕਰਨੀ ਵਾਲਿਆਂ ਦੇ ਦੇਹੁਰੇ ਤੇ ਨਿਸ਼ਾਨ ਗਿਰਦੇ ਬਣੇ, ਤੇ ਕਿਸੇ ਕਿਸੇ ਕਰਨੀ ਵਾਲੇ ਦਾ ਦਾਹ ਇੱਥੇ ਹੁੰਦਾ, ਆਮ ਲੋਕ ਹੋਰ ਥਾਂ ਦਾਹ ਹੁੰਦੇ । ਫੇਰ ਅਮੀਰਾਂ ਤੇ ਪ੍ਰਸਿੱਧ ਪੁਰਖਾਂ ਨੇ ਇਹ ਹੱਕ ਬਣਾਇਆ, ਹੁਣ ਕੋਈ ਪੰਦਰਾਂ ਬੀਸ ਬਰਸ ਤੋਂ ਇੱਥੇ ਦਾ ਦਾਹ ਕਰਨਾ ਬੰਦ ਹੈ । ਜੋ ਸਮਾਧਾਂ ਤੇ ਨਿਸ਼ਾਨ ਬੜੇ ਪੁਰਖਾਂ ਦੇ ਏਥੇ ਸਨ, ਸੋ ਮਈ ਸੰਨ ੧੯੨੩ ਈਃ ਵਿਚ ਅਕਾਲੀ ਅੰਦੋਲਨ ਨੇ ਇਕ ਰਾਤ ਗਿਆ ਕੇ ਉਡਾ ਦਿੱਤੇ, ਪ੍ਰਕਰਮਾਂ ਵਿਚ ਬਾਬਾ ਬਘੇਲ ਸਿੰਘ ਤੇ ਨਵਾਬ ਕਪੂਰ ਸਿੰਘਜੀ ਦੀਆਂ ਸੰਗਮਰਮਰੀ ਸਮਾਧਾਂ ਸਨ ਸੋ ਭੀ ਗਈਆਂ । ਗੁਰੂ ਕੇ ਸਿੱਖ ਬਾਬੇ ਹਰੇ ਦਾ ਦੇਹੁਰਾ, ਮਹਾਰਜਾ ਦਲੀਪ ਸਿੰਘ ਦੇ ਵਿੱਦਯਾ ਦਾਤਾ ਭਾਈ ਅਜੀਤ ਸਿੰਘ ਜੀ ਦੀ ਸਮਾਧ, ਗਜਾਨੀ ਬਿਸ਼ਨ ਸਿੰਘ ਤੇ ਹੋਰ ਨਾਮੀ, ਤੇ ਰਹਿਣੀ ਬਹਿਣੀ ਦੇ ਅਣਗਿਣਤ ਸੂਰਮਿਆਂ ਦੇ ਨਿਸ਼ਾਨ ਉੜ ਗਏ । ਮੜ੍ਹੀਆਂ ਸਮਝਕੇ ਢਾਹੁਣ ਦੇ ਜੋਸ਼ ਵਿਚ ਕੌਮ ਵਿਚ ਜਾਨ ਭਰਨ ਵਾਲੇ ਮਹਾਂ ਪੁਰਖਾਂ ਦੇ ਇਤਿਹਾਸਕ ਸਬੂਤ ਤੇ ਨਿਸ਼ਾਨ ਭੀ ਗੁੰਮ ਕੀਤੇ ਗਏ । ਮੜ੍ਹੀਆਂ ਦੀ ਪੂਜਾ ਤਾਂ ਗੁਰ ਘਰ ਵਿਚ ਮਨ੍ਹੇ ਹੈ; ਪਰ ਦੇਹੁਰੇ ਤੇ ਸਮਾਧਾਂ ਤੇ ਨਿਸ਼ਾਨ ਕਾਇਮ ਰੱਖਣੇ ਯਾਦਗੀਰੀਆਂ ਹਨ ਤੇ ਕੌਮੀ ਇਤਿਹਾਸ ਦਾ ਇਕ ਪ੍ਰਤੱਖ ਹਿੱਸਾ ਤੇ ਸਬੂਤ ਹਨ । ਅਜੇ ਭੀ ਬਾਬਾ ਅਟੱਲ ਜੀ ਦੀ ਪ੍ਰਕਰਮਾਂ ਦੇ ਗਿਰਦੇ ਜੋ ਬੁੰਗਿਆਂ ਦੇ ਵਿਚ ਕੁਛ ਸਮਾਧਾਂ ਹਨ ਸੋ ਬਚੀਆਂ ਖਲੀਆਂ ਹਨ,ਚਾਹੀਦਾ ਇਹ ਹੈ ਕਿ 'ਐਸਟ ਮਿਨਸਟਰ ਐਬੇ' ਵਾਂਙੂ ਇਸ ਟਿਕਾਣੇ ਨੂੰ ਕੌਮੀ ਇਤਿਹਾਸ ਦਾ ਕੌਮ ਵਿਚ ਜਾਨ ਭਰਨ ਵਾਲਾ ਆਸ਼੍ਰਮ ਬਨਾਇਆ ਜਾਵੇ, ਪੂਜਾ ਮਨ੍ਹੇ ਰਹੇ।

ਜੌ ਇਹ ਠਾਂ ਸ਼ਵ ਦਾਹਿ ਕਰਾਇ। ਅਟਲਰਾਇ ਤਿਹ ਬਨਹਿੰ ਸਹਾਇ' ॥ ੪੭ ॥ ਇੱਤਮਾਦਿਕ ਬਰ ਕਹਿ ਕਰਿ ਬਿੰਦ। ਸਭਿ ਧ੍ਰਿਤਿ ਦੇ ਸ੍ਰੀ ਹਰਿ ਗੋਬਿੰਦ। ਮ੍ਰਿਤਕ ਕ੍ਰਿਯਾ ਕਰਿਵਾਇ ਜੁ ਸਬੈ। ਸ਼ਬਦ ਰਬਾਬੀ ਗਾਯਹੁ ਤਬੈ॥੪੮॥ਸੈਰਹਿ ਸਤਪਚਾਸੀਆ ਜਾਨਿ।ਬਦੀ ਅਸੌਜ ਸੁ ਦਸਮੀ ਮਾਨਿ। ਅਟਲਰਾਇ ਨਿਜ ਸਦਨ ਪਧਾਨੇ।ਅਬਿ ਲੌ ਮਹਿਮਾ ਥਾਨ ਮਹਾਨੇ॥੪੯॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਬਾਬਨਾ ਰਾਸੇ 'ਸ੍ਰੀ ਅਟਲ ਰਾਇ ਪ੍ਰਥੰਕ ਗਮਨ'ਪ੍ਰਬੰਧ ਕਥਨੰ ਨਾਮ ਅਸ਼ਟ ਪੰਚਾਸਤਿ ਅੰਸੂ ॥੫੮॥

੫੯. [ਸ਼ੋਕ ਨਵਿਰਤੀ, ਰਾਸ ਸਮਾਪਤਿ]।

ਦੋਹਰਾ ॥ ਕਰਿ ਸ਼ਨਾਨ ਸਭਿਗੁਰੁ ਅਏ ਬੈਠੇ ਲਾਇ ਦਿਵਾਨ। ਸੁਨਿ ਸੁਨਿ ਸੁਧਿ ਅਚਰਜ ਕਰਤਿ'ਕਸਾ ਹੁਇ ਗਈ ਮਹਾਨ' ॥੧॥ ਚੌਪਈ॥ ਪੁਰਿ ਜਨ ਊਚ ਨੀਚ ਤਬਿ ਆਏ। ਸਭਿ ਬੋਲਤਿ ਬਹੁ ਸ਼ੋਕ ਵਧਾਏ। 'ਮਹਾਂਰਾਜ ਇਹ ਗਤਿ ਕਸਾ ਕਰੀ ?। ਬਾਲ ਅਵਸਥਾ ਅਜਹੁੰ ਨ ਟਰੀ ॥ ੨॥ ਮਹਾਂ ਸ਼ਕਤਿ ਜੁਤਿ ਸਾਹਿਬਜ਼ਾਦੇ।ਸਭਿ ਪੁਰਿ ਜਨਨਿ ਦੇਤਿ ਅਹਿਲਾਦੇ। ਸਕਲ ਬਾਲ ਕੇ ਸੰਗ ਫਿਰੰਤੇ। ਨਿਸ ਮਹਿੰ ਨੀਠਿ ਨੀਠਿ ਬਿਛੁਰੰਤੇ' ॥ ੩ ॥ ਇਤਮਾਦਿਕ ਬਚ ਕਹਤਿ ਸੁਨਾਵੈਂ। ਗੁਰੁ ਸਭਿਨਿ ਕੋ ਸ਼ੁਭ ਸਮੁਝਾਵੈਂ। ਦੈਵਗਤੀ ਕੁਛ ਲਖੀ ਨ ਜਾਈ। ਜਿਸ ਕੇ ਬਸਿ ਤੈ ਲੋਕ ਸਦਾਈ ॥ ੪ ॥ ਬਾਲਕ ਤਰੁਨ ਬ੍ਰਿੱਧ ਨਹਿੰ ਜਾਨੈਂ।ਬਲੀ ਨਿਬਲੀ ਏਕ ਸਮ ਮਾਨੈਂ।ਸੋ ਕਿਮ ਮਿਟਹਿ ਦੈਵਗਤਿ ਨਸਾਰੀ। ਰਾਗ ਦ੍ਵੈਖ ਨਹਿੰ ਕਿਹ ਸੋਂ ਧਾਰੀ ॥੫॥ ਤਿਸ ਕੋ ਜਾਨਿ ਸ਼ੋਕ ਕਸਾ ਧਰੀਅਹਿ।ਬੁਧਿ ਅਰੁ ਬਲ ਕਰਿ ਜੋ ਨ ਪੂਹਰੀਅਹਿ'। ਦੁਖੀ ਨਾਨਕੀ ਅਧਿਕ ਸਭਿਨਿ ਤੇ। ਪਸ੍ਰਾਰੇ ਪਰਮ ਪੁੱਤ੍ਰ ਗੁਨ ਭਨਤੇ ॥ ੬ ॥ ਪ੍ਰਤਿਪਾਰਤਿ ਨਿਤ ਹੇਰਤਿ ਰਹੈ। ਕਰਤਿ ਦੁਲਾਰ ਮੋਦ ਕੋ ਲਹੈ। ਬਹੁ ਦੁਖ ਪਾਇ ਰੁਦਤਿ ਬਿਰਲਾਪਹਿ। ਸਭਿ ਤ੍ਰਿਯ ਮਹਿੰ ਗੁਨ ਸਿਮਰਿ ਕਲਾਪਹਿ ॥੭॥ ਸਭਿ ਦਮੋਦਰੀ ਆਦਿਕ ਜੇਈ। ਕਹਿ ਕਹਿ ਧੀਰ ਦੇਤਿ ਬਹੁ ਤੇਈ। ਤਊ ਸਨੇਹ ਮਹਾਂ ਦੁਖਵੰਤੀ।ਸੁਤ ਕੋ ਸਿਮਰਤਿ ਸ਼ੋਕ ਵਧੰਤੀ॥ ੮ ॥ ਨਿਸ ਮਹਿੰ ਸ਼ਤਿਗੁਰੁ ਸੁਨਿ ਸੁਧਿ ਸਾਰੀ। ਹਿਤ ਧੀਰਜ ਕੋ ਗਿਰਾ ਉਚਾਰੀ। 'ਹੇ ਸੁਮਤੇ ! ਨਹਿੰ ਸੰਕਟ ਪਾਵਹੁ। ਹੁਤੀ ਇਸੀ ਬਿਧਿ, ਨਹਿੰ ਪਛੁਤਾਵਹੁ॥੯॥ਜਥਾ ਪ੍ਰਤਾਪ ਜਿਯਤ ਕੋ ਹੋਤਿ।ਤਿਸ ਤੇ ਅਧਹਿ ਬਿਸਾਲ ਉਦੋਤਿ। ਅਟਲਰਾਇ ਹੈ ਅਟਲ ਸਦਾਈ। ਦਿਨ ਪ੍ਰਤਿ ਵਧਹਿ ਅਧਿਕ

ਬਡਿਆਈ' ॥ ੧੦॥ ਇੱਤ੍ਰਾਦਿਕ ਕਹਿ ਬਹੁ ਸਮੁਝਾਈ। ਸਨਬੰਧਨਿ ਕੈ ਸੁਧਿ ਪਹੁੰਚਾਈ। ਸਹਤ ਭਾਰਜਾ ਤੇਹਣ ਆਏ। ਗੋਇੰਦਵਾਲ ਜਿਤੈ ਸਮੁਦਾਏ ॥ ੧੧ ॥ ਆਇ ਨਰਾਇਣ ਦਾਸ ਸਦਾਰਾ'। ਭ੍ਰਿਯਾ ਸਹਤ ਮਿਲ ਆਯਹੁ ਦ੍ਵਾਰਾ। ਲੈ ਰਾਮੇ ਸੰਗ ਸਾਈਂ ਦਾਸ। ਰਾਮਾ ਆਇ ਭਾਰਜਾ ਪਾਸ ॥ ੧੨ ॥ ਜਿਤ ਕਿਤ ਤੇ ਸੁਨਿ ਸਭਿ ਚਲਿ ਆਏ। ਸ਼੍ਰੀ ਗੁਰਦਿੱਤਾ ਜਬਿ ਸੁਧਿ ਪਾਏ। ਸ਼ੋਕ ਕਰਤਿ ਚਾਲੇ ਸਹਿਸਾਏ*। ਅੰਮ੍ਰਿਤਸਰ ਕੋ ਪੰਚ ਸਿਧਾਏ* ॥ ੧੩ ॥ ਨੱਤੀ ਲਿਏ ਧੋਰਮਲ ਗੋਦ। ਆਇ ਸੁਧਾਸਰ ਹੀਨ ਪ੍ਰਮੋਦ[2]। ਗੁਰ ਘਰ ਮਹਿੰ ਭਾ ਰੁਦਨ ਬਿਸਾਲਾ।ਪੀਟਤਿ ਮਿਲੀ ਜਾਲ ਹੀ ਬਾਲਾ† ॥ ੧੪ ॥ ਮ੍ਰਿਤੁ ਕਾਰਨ ਕੋ ਸੁਨਿ ਨਰ ਨਾਰੀ। ਅਜ਼ਮਤਵੰਤ ਜਾਨਿ ਕਰਿ ਭਾਰੀ। 'ਮਹਾਂ ਵਲੀ ਹੋਵਤਿ ਜਗ ਮਾਂਹੀ। ਕਹੀਯਹਿ ਕਹਾਂ ਜਿਯੋ ਸੋ ਨਾਂਹੀ'॥੧੫॥ ਅਧਿਕ ਸ਼ੋਕ ਘਰ ਮਹਿੰ ਜਬਿ ਭਯੋ।ਤਬਿ ਕੁਰਦਾਸ ਗੁਰੂ ਪਠਿ ਦਯੋ। ਜਾਇ ਸਭਿਨਿ ਕੋ ਧੀਰਜ ਦੀਨ:। 'ਨਹਿੰ ਰੁਦਨਹੁੰ ਕਰਿ ਬਦਨ ਮਲੀਨਾ ॥ ੧੬ ॥ ਜਗ ਖੇਤੋ ਇਹ ਪ੍ਰਭੁ ਕਰੀ ਹੈ। ਕਾਚੀ

---

[1]ਇਸਤ੍ਰੀ ਸਮੇਤ। [2]ਉਦਾਸ। *ਇਹ ਦੋ ਤੁਕਾਂ ਤ੍ਰੈ ਲਿਖਤੀ ਨੁਸਖਿਆਂ ਵਿਚ ਨਹੀਂ ਹਨ ਤੇ ਚੌਪਈ ਦੇ ਦੋ ਹੀ ਚਰਣ ਹਨ। ਇਕ ਲਿਖਤੀ ਨੁਸਖੇ ਵਿਚ ਇਸ ਦੀ ਥਾਵੇਂ ਇਹ ਪਾਠ ਹੈ:—ਆਵਤਿ ਛੁਏ ਨ ਦਰ ਲਗਾਈ। ਸ਼੍ਰੀ ਗੁਰੁ ਪਾਦ ਕੰਜ ਸਿਰ ਨਜਾਈ।

†'ਅਨੰਦੁ ਭਇਆ ਮੇਰੀ ਮਾਏ ਸਤਿਗੁਰੁ ਮੈ ਪਾਇਆ' ਇਹ ਸਤਿਗੁਰੂ ਦੀ ਮਹਿਮਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇਸਦੇ ਹਨ, ਉਸ ਗੁਰੂ ਦੇ ਘਰ ਵਿਚ 'ਰੁਦਨ ਬਿਸਾਲਾ' ਤੇ 'ਪੀਟਤਿ ਬਾਲਾ' ਦੀ ਸੰਭਾਵਨਾ ਕਰਨੀ ਵਾਕਿਆ ਤੇ ਹੋਣ ਦੇ ਵਿਰੁੱਧ ਹੈ। ਸਤਿਗੁਰੂ ਜੋਸੇ ਮਹਾਂਬਲੀ ਤੇ ਉਨ੍ਹਾਂ ਦੇ ਤੀਰ ਸਮ ਕਾਰੀ ਉਪਦੇਸ਼ਾਂ ਦੇ ਹੁੰਦਿਆਂ ਗੁਰੂ ਘਰ ਕਦੋਂ 'ਪਿਟਣ ਤੇ ਰੋਣ' ਦਾ ਘਰ ਬਣ ਸਕਦਾ ਹੈ ? ਓਥੇ ਸਦਾ ਸੁਖ ਹੈ ਤੇ ਸਦਾ ਰਜ਼ਾ ਉੱਤੇ ਸਿਰ ਝੁਕਦੇ ਵਿਚ ਹੈ। ਗੁਰੂ ਮਤਿ ਸਾਫ ਇਹ ਹੈ:—ਮਤ ਮੋ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ। ਅੰਕ ੧੮ ਵਿਚ ਕਵਿ ਜੀ ਆਪ ਗੁਰ ਘਰ ਵਿਚ ਸ਼ੋਕ ਦੇ ਵਿਰੁੱਧ ਲਿਖਦੇ ਹਨ। ਅੰਕ ੨੧ ਤੇ ੨੨ ਵਿਚ ਗੁਰੂ ਘਰ ਦੀ ਮਿਰਜਾਦਾ ਦੱਸੀ ਹੈ, ਜਿਸ ਵਿਚ ਮ੍ਰਿਤਕ ਕ੍ਰਿਯਾ ਕੋਈ ਨਹੀਂ ਹੋਈ। ਇਸ ਤੋਂ ਸਮਝ ਲੈਣਾ ਚਾਹੀਏ ਕਿ ਸਤਿਗੁਰ ਦੇ ਘਰ ਵਿਚ ਕਦੇ ਭੀ ਗੁਰ ਰੀਤੀ ਦੇ ਸਿਵਾ ਕੁਛ ਨਹੀਂ ਸੀ ਹੁੰਦਾ। ਜਿਥੇ ਕਿਤੇ ਕਵਿ ਜੀ ਨੇ ਕੁਛ ਹੋਇਆ ਲਿਖਿਆ ਹੈ ਯਾਂ ਤਾਂ ਉਹ ਆਖੇਪ ਹੈ ਯਾ ਰਿਆਸਤ ਵਿਚ ਸੂਹਮਣੀ ਹੋਰ ਤੇ ਪ੍ਰਭਾਵ ਦੀ ਮਜਬੂਰੀ ਕਰਕੇ ਹੈ।

ਗਦਰੀ[1] ਪਾਕ[2] ਖਰੀ ਹੈ। ਜਿਸ ਕੋ ਚਹੈ ਬਾਢ ਕਰਿ ਲੈਤਿ। ਇਸ ਕੋ ਸ਼ੋਕ ਕਰਹਿ ਕਿਸ ਹੇਤੁ[3] ॥ ੧੭ ॥ ਸਗਰੇ ਆਪੋ ਅਪਨੀ ਵਾਰੀ। ਜਾਤਿ ਚਲੇ ਕੋ ਧੀਰ ਨ ਧਾਰੀ[4]। ਗੁਰ ਕੇ ਘਰ ਮਹਿੰ ਸ਼ੋਕ ਬਿਸਾਲਾ।ਚਹਿਯਤਿ ਨਹੀਂ,ਰਹੈ ਚਿਰਕਾਲਾ ॥ ੧੮ ॥ ਕਹਾਂ ਭਯੋ ਤਨ ਤਜਾਗਿ ਸਿਧਾਰੇ। ਗੁਰ ਬਚ ਤੇ ਨਿਤ ਜਿਯਬੋ ਧਾਰੇ। ਨਾਮ ਪ੍ਰਤਾਪ ਸੁਜਸੁ ਸਦ ਕਾਲਾ। ਰਹਸੋ ਅਟਲ ਜਗ ਬਿਦਤਿ ਬਿਸਾਲਾ'॥੧੯॥ਮ੍ਰਿਦੁਲਬਾਕ ਕਹਿਕਹਿ ਗੁਰਦਾਸ।ਧੀਰ ਧਰਾਈ ਸ਼ੋਕ ਬਿਨਾਸ਼ਿ। ਦਿਵਸਿ ਤੇਰ੍ਹਵੀਂ ਕੋ ਤਬਿ ਆਯੋ । ਪੰਚਾਂਮ੍ਰਿਤ ਬਹੁਤ ਕਰਿਵਾਯੋ ॥ ੨੦ ॥ ਭੋਗ ਗ੍ਰੰਥ ਸਾਹਿਬ ਕੋ ਪਾਇ। ਬਹੁਰ ਰਬਾਬੀ ਚੌਂਕੀ ਗਾਇ। ਪੋਸ਼ਿਸ਼ ਬਹੁ ਮੋਲੀ ਬਨਿਵਾਈ। ਪੁੱਤ੍ਰ ਹੇਤੁ ਅਰਦਾਸ ਕਰਾਈ ॥ ੨੧ ॥ ਸਭਿ ਮਹਿੰ ਪੰਚਾਂਮ੍ਰਿਤ ਬਰਤਾਯੋ। ਸ਼ੋਕ ਸਦਨ ਤੇ ਸਕਲ ਨਸਾਯੋ। ਗੁਰ ਘਰ ਕੀ ਮਰਜਾਦਾ ਜੇਤੀ।ਸਭਿਗੁਰੁ ਕਰਵਾਇਸਿ ਤਬਿ ਤੇਤੀ ॥੨੨॥ ਅਗਲੇ ਦਿਵਸ ਬਿਸਰਜਨ ਕਰੇ।ਅਟਲਰਾਇ ਹਿਤ ਆਇ ਜੁ ਬਰੇ।ਤ੍ਰਿਯ ਜੁਤਿ ਦਾਸ ਨਰਾਇਣ ਗਯੋ । ਪੁਰਿ ਡੱਲੇ ਜਸ ਉਚਰਤਿ ਭਯੋ ॥ ੨੩ ॥ ਦ੍ਵਾਰਾ ਭਾਗਣ ਸਹਤ ਸਿਧਾਰਾ । ਗੁਰੂ ਅਮਰ ਕੋ ਬੰਸ ਪਧਾਰ।ਤੇਹਣ ਗਏ ਖਡੂਰ ਮਝਾਰੀ। ਰਾਮਾ ਗਮਨਸੋ ਲੇ ਨਿਜ ਨਾਰੀ ॥ ੨੪ ॥ ਇਨ ਤੇ ਆਦਿ ਜੁ ਆਵਤਿ ਭਏ । ਗੁਰ ਸੋਂ ਮਿਲਿ ਮਿਲਿ ਨਿਜ ਘਰ ਗਏ । ਸਭਿ ਹੀ ਸੁਨਿ ਸੁਨਿ ਅਚਰਜ ਗਾਢਾ। 'ਸਿਸ ਜੀਵਾਯਸਿ ਅਜ਼ਮਤ ਸਾਢਾ॥੨੫॥ ਪਿਤਾ ਰਿਸਸੋ ਜਬਿ ਹੇਰਨਿ ਕੀਨਾ । ਅਪਨੋ ਤਨ ਤਬਿ ਤਜਾਗਨਿ ਕੀਨਾ। ਮਹਾਂ ਪੁਰਖ ਪੂਰਨ ਅਸ ਕੋਈ । ਬਾਲ ਬੈਸ ਅਸ ਅਜ਼ਮਤ ਹੋਈ' ॥ ੨੬॥ ਕਹਹਿੰ ਸੁਨਹਿੰ ਬਿਸਮਹਿੰ ਇਮ ਸਾਰੇ। ਨਿਜ ਨਿਜ ਪੁਰਿ ਅਰੁ ਗ੍ਰਾਮ ਉਚਾਰੇ।ਕੇਤਿਕ ਕਹੈਂ'ਸਭਿਨਿ ਤੇ ਭਾਰੀ।ਗਾਦੀ ਸ਼੍ਰੀ ਨਾਨਕ ਸੁਖਕਾਰੀ॥ ੨੭ ॥ ਜਿਨ ਕੇ ਸਮ ਜਗ ਭਯੋ ਨ ਕੋਈ।ਦਾਸ ਘਨੇ ਅਜ਼ਮਤਿ ਜੁਤਿ ਹੋਈ। ਲਾਖਹੁੰ ਭਗਤਿ ਗਯਾਨ ਜੁਤਿ ਹ੍ਵੈ ਕੈ। ਲਹਸੋ ਪਰਮ ਪਦ ਗੁਰੁਮਤਿ ਪੈ ਕੈ ॥ ੨੮ ॥ ਦਾਸ ਦਾਸ ਕੇ ਦਾਸ ਬਿਸਾਲੇ। ਤਿਸ ਘਰ ਕੇ ਭੇ ਅਜ਼ਮਤਿ ਵਾਲੇ। ਕਰਾਮਾਤ ਸਾਹਿਬ ਸੁਤ ਹੋਵਾ। ਇਸ ਮਹਿੰ ਕਯਾ ਅਚਰਜ ਤੁਮ ਜੋਵਾ ॥ ੨੯ ॥ ਸ਼ਾਹ ਜਹਾਂ ਜਗ ਪਤਿ ਇਸ ਕਾਲਾ। ਕਰਸੋ ਤਾਂਹਿ ਸੋਂ ਜੰਗ

[1]ਡਡਰੀ। [2]ਪੱਕੀ। ਗੁਰਵਾਕ–ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ ॥ (ਸਿਰੀਰਾਗੁਮ: ਪ)। [3]ਕਾਹਦੇ ਵਾਸਤੇ। [4]ਭਾਵ ਕੋਈ ਨਹੀਂ ਅਟਕਦਾ।

ਕਰਾਲਾ। ਆਜ ਕੌਨ ਤਿਹ ਸੰਗ ਬਿਗਾਰੇ। ਐਸੇ ਸ਼ਾਹੁ ਜਿਨਹੁੰ ਤੇ ਹਾਰੇ॥ ੩੦॥ ਪੰਚ ਗੁਰੂ ਬਰਤੇ ਬਿਚ ਪੀਰੀ॥ਅਬਿ ਦੈ ਧਰਿ-[1]ਪੀਰੀ ਅਰੁ ਮੀਰੀ-। ਅਜ਼ਮਤ ਜੁਤਿ ਕੋ ਪੀਰ ਨ ਅਰੈ। ਕੌ ਅਸ ਮੀਰ ਜਿ ਤ੍ਰਾਸ ਨ ਧਰੈ॥੩੧॥ ਤਿਸ ਘਰ ਕੋ ਬੰਦਨ ਹੀ ਬਨੈ[2]। ਇਮ ਜਗ ਸਗਹੁੰ ਗੁਰੂ ਜਸ ਭਨੈ। ਸ਼੍ਰੀ ਸਤਿਗੁਰੂ ਹਰਿਗੋਵਿੰਦ ਚੰਦ। ਬੈਠੇ ਤਖਤ ਅਕਾਲ ਬਿਲੰਦ॥ ੩੨॥ ਬਡੋ ਕੁਟੰਬ ਭਯੋ ਜਿਨ ਕੇਰ। ਸੁਤ ਪੋਤ੍ਰਾ ਸਨਬੰਧ ਬਡੇਰ। ਸਭਿ ਮਹਿੰ ਬਰਤਹਿੰ ਸਹਿਜ ਸੁਭਾਇ। ਜਿਮ ਅਰਬਿੰਦ ਨ ਜਲ ਲਿਪਤਾਇ॥ ੩੩॥ ਹਰਖ ਸ਼ੋਕ ਉਪਜਹਿ ਬਹੁ ਬਾਰ[3]।ਮਿਟਹਿ ਸੁ ਕਿਮ ਜੁ ਵਧਨੋ ਪਰਵਾਹ।ਦੁਖ ਸੁਖ ਸਦਾ ਸੰਗ ਹੀ ਰਹੈਂ। ਕਬਿ ਪ੍ਰਿਯ ਕਬਿ ਅੱਪ੍ਰਿਯ[4] ਹੁਇ ਚਹੈਂ॥੩੪॥ ਇਸ ਤੇ ਹਰਖ ਸ਼ੋਕ ਉਪਜੈਤੇ। ਰਾਗ ਦ੍ਵੈਖ ਕੋ ਬਹੁਰ ਬਧੈਤੇ। ਤਿਨ ਤੇ ਉਪਜਹਿੰ ਬ੍ਰਿੰਦ ਬਿਕਾਰਾ। ਫਸੇ ਸਕਲ ਹੀ ਜੀਵ ਸੰਸਾਰਾ॥ ੩੫॥ ਸਭਿ ਕੋ ਮੂਲ ਲਖਹੁ ਤਨਹੰਤਾ। ਪੁਨ ਮਮਤਾ ਇਸ ਤੇ ਉਪਜੰਤਾ। ਇਤ ਤੇ[5] ਆਗੈ ਉਤਪਤਿ ਜਾਨਹੁ। ਰਾਗ ਦ੍ਵੈਖ ਆਦਿਕ ਜੇ ਮਾਨਹੁ॥ ੩੬॥ ਸੋ ਹੰਤਾ ਮਮਤਾ ਬਡ ਦੋਈ। ਗੁਰ ਕੈ ਤੀਨ ਕਾਲ ਨਹਿੰ ਹੋਈ। ਜਹਿੰ ਕਾਰਨ ਕੋ ਲੇਸ਼ ਨ ਜਾਨਿ। ਕਜੋਂ ਕਾਰਜ ਉਪਜਹਿੰ ਤਿਸ ਥਾਨ॥ ੩੭॥ ਜਿਸ ਧਰਨੀ ਮਹਿੰ ਬੀਰਜ[6] ਬੋਵਹੁ।ਦਲ ਫਲ ਸਹਤ ਤਹਾਂ ਤਰੁ ਜੋਵਹੁ[7]।ਜਿਸ ਅਵਨੀ ਮਹਿੰ ਬੀਜ ਨ ਪਰਯੋ। ਕਜੋਂ ਦਲ ਫਲ ਜੁਤਿ ਹੁਇ ਤਰੁ ਹਰਯੋ॥ ੩੮॥ ਸਦਾ ਏਕ ਰਸ ਮਹਿੰ ਥ੍ਰਿਤਿ ਰਹੈ। ਉਥਿਤਿ ਨ[8] ਕਬਹੁੰ, ਸਮਾਧੀ ਅਹੈ। ਨਿਸ ਦਿਨ ਜੋ ਬਿਚਰਹਿ ਬਹੁ ਬਾਰੀ[9]। ਪੋਸ਼ਿਸ਼ ਸ਼ੁਸ਼ਕ[10] ਰਾਖਿ ਕਰਿ ਸਾਰੀ॥੩੯॥ ਅੰਜਨ ਕੋਸ਼ਟ[11] ਬਸਿਬੋ ਹੁਵੈ। ਬਸਤੂ ਸ਼ਜਾਮਤਾ ਕਬਹੁੰ ਨ ਛੁਵੈ। ਗ੍ਰਿਹਸਤ ਬਿਖੈ ਦਿਨ ਰੈਨ ਗੁਜ਼ਾਰਨਿ। ਹਰਖ ਸ਼ੋਕ ਕੇ ਬਹੁ ਜਹਿੰ ਕਾਰਨਿ॥ ੪੦॥ ਸੋ ਨਹਿੰ ਹੋਨਿ ਦੇਤਿ ਮਨ ਮਾਂਹੀ।ਗੁਰੂ ਬਿਨ ਆਨਿ ਪਿਖੈ ਇਹ ਨਾਂਹੀ[12]। ਜਿਸ ਪਰ ਕ੍ਰਿਪਾ ਕਰਹਿੰ ਦੇਂ ਸੀਖਾ। ਤਿਸ ਹੂੰ ਅਸ ਕੌਤਕ ਉਰ ਦੀਖਾ॥ ੪੧॥ ਯਾਂਤੇ ਸਦਾ ਗੁਰੂ ਕੀ ਸ਼ਰਨੀ। ਪਰੇ ਰਹੋ ਸ਼ਰਧਾ ਉਰ ਧਰਨੀ। ਜਬਹਿ ਕ੍ਰਿਪਾਲ ਕ੍ਰਿਪਾ ਕਰਿ ਦੇਖਹਿੰ।ਮਨ ਬਿਕਾਰ ਹਰਿ ਦੇਹਿ[13]

---

[1]ਦੋਵੇਂ ਧਾਰ ਲਈਆਂ ਹਨ:—। [2]ਬਹੁਤ ਵੇਰ। [3]ਦੁਖਦਾਈ। [4]ਇਸ ਤੋਂ। [5]ਬੀਜ। [6]ਦੇਖੋਗੇ। [7]ਉਥਾਨ ਕਹੀਂ ਹੁੰਦੀ। [8]ਬਹੁਤੇ ਜਲ (ਵਿਚ)। [9]ਸੁੱਕੀ। [10]ਸੁਹਣੇ (ਕਾਲਖ) ਦੇ ਕੋਠੇ (ਵਿਚ)। [11]ਬਿਨਾਂ ਗੁਰੂ ਜੀ ਦੇ (ਕਿਸੇ) ਹੋਰ ਦੀ ਇਹ (ਦਸ਼ਾ) ਨਹੀਂ ਦਿੱਸਦੀ। [12]ਦੂਰ ਕਰ ਦੇਵਣਗੇ।

ਅਸੇਖਹਿ ॥ ੪੨ ॥ ਭਗਤਿ ਗਯਾਨ ਕੋ ਦੇਂ ਉਪਜਾਇ। ਜਿਸ ਤੇ ਪਰਮ ਮੁਕਤਿ ਕੋ ਪਾਇ।ਜਿਸ ਗੁਰ ਨੇ ਕਈ ਕੋਟ ਉਧਾਰੇ।ਸੋ ਗੁਰਿ ਹੋਹਿ ਸਹਾਇ ਹਮਾਰੇ॥੪੩॥ ਚੌਪਈ ॥ ਜੋ ਇਹ ਕਥਾ ਸੁਨੈ ਮਨਿ ਲਾਇ*। ਜਨਮ ਮਰਨ ਸੰਕਟ ਮਿਟ ਜਾਇ । ਜੋ ਗੁਰ ਦੇ ਉਪਦੇਸ਼ ਮਹਾਨ। ਸੋਉ ਕਰਤਿ ਭਵ ਮਹਿੰ ਕੱਲ੍ਯਾਨ ॥ ੪੪ ॥ ਸੱਤਿਨਾਮ ਸਿਮਰਹਿ ਦਿਨ ਰੈਨ। ਮਨ ਸ਼ਾਂਤੀ ਤਨ ਉਪਜਹਿ ਚੈਨ। ਸਿੱਖੀ ਪਦ ਨਿਜ ਧਾਰਨ ਕੀਨਿ। ਅਤਿਸ਼ੈ ਪਰਮ ਮੁਕਤਿ ਤਿਸ ਲੀਨਿ† ॥ ੪੫ ॥ ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰਾਸੇ ਕਵਿ ਸੰਤੋਖ ਸਿੰਘ ਭਾਖਾਯਾਂ ਵਿਰਚਤਾਯਾਂ 'ਸ਼੍ਰੀ ਗੁਰੂ ਹਰਿਗੋਬਿੰਦ ਦੁਸ਼ਟ ਦਮਨ ਬਰਨ ਅਤੇ ਸ਼੍ਰੀ ਹਰਿਗੋਬਿੰਦ ਪੁਰਾ ਬਨਾਵਨ ਅੋ ਸ਼੍ਰੀ ਅਟੱਲਰਾਇ ਕੀ ਬਖ਼ਾਈ ਅੋ ਸਿਖਾ ਕੋ ਉਪਦੇਸ਼ ਦੇਵਨ ਅਰ ਦੁਯਾਸਰ ਸੋ ਸ਼੍ਰੀ ਗੁਰ ਬਿਰਾਜਮਾਨ ਦਿਤ੍ਰਮਾਦਿਕ' ਪ੍ਰਸੰਗ ਬਰਨਨੰ ਨਾਮ ਏਕ ਊਨ ਸਭਟੀ ਅੰਸੂ‡ ॥ ੫੯ ॥

ਛੇਵੀਂ ਰਾਸ ਸੰਪੂਰਣ ਹੋਈ ॥

---

*ਮਨ ਲਾਇ ਦਾ ਮਤਲਬ ਹੈ ਕਿ ਗੁਰੂ ਧਿਆਨ ਅੰਦਰ ਵਸਾਵੇ, ਗੁਰੂ ਦਾ ਹੁਕਮ ਤੇ ਨਾਮ ਕਮਾਵੇ, ਹਉਮੈਂ ਦਾ ਤਿਆਗ ਕਰੇ । ਅੰਕ ੪੩ ਤਕ ਇਹ ਸਾਰਾ ਉਪਦੇਸ਼ ਦਿੱਤਾ ਹੈ, ਕਥਾ ਸੁਣ ਕੇ ਗੁਰ ਪਿਆਰ ਵਿਚ ਪਵੇ ਤੇ ਇਹ ਕਮਾਈ ਕਰੇ, ਸੋ ਜ਼ਰੂਰ ਭਵਜਲ ਤਰੇ । ਕਵਿ ਜੀ ਅਗਲੀਆਂ ਛੀਆਂ ਤੁਕਾਂ ਵਿਚ ਇਹੋ ਹੀ ਕਹਿ ਰਹੇ ਹਨ ।

†ਲਿਖਤੀ ਨੁਸਖਿਆਂ ਵਿਚ ੪੪, ੪੫ ਦੀਆਂ ਚੌਪਈਆਂ ਦੇਖਣ ਵਿਚ ਨਹੀਂ ਆਈਆਂ। ਓਥੇ ਰਾਸ ਅੰਕ ੪੩ ਤੇ ਸਮਾਪਤ ਹੋ ਜਾਂਦੀ ਹੈ। ਚੌਪਈ ਚਲ ਰਹੀ ਸੀ ਅੰਕ ੪੩ ਦੇ ਬਾਦ ਫੇਰ 'ਚੌਪਈ' ਲਿਖਣ ਦੀ ਲੋੜ ਨਹੀਂ ਸੀ। ਕਵਿਤਾ ਵੀ ਕਵੀ ਜੀ ਵਰਗੀ ਨਹੀਂ ਲਗਦੀ ।

‡ਇਤਿ ਤੋਂ ਅੰਸੂ ਤਕ ਸਾਰਾ ਪਾਠ ਲਿਖਤੀ ਨੁਸਖਿਆਂ ਵਿਖੇ ਹੂਬਹੂ ਦੇਖਣ ਵਿਚ ਨਹੀਂ ਆਇਆ, ਫਰਕ ਨਾਲ ਮਿਲਦਾ ਹੈ।

ਰਾਸ ਸੱਤਵੀਂ ਚੱਲੀ

੧ ਓ ਸਤਿਗੁਰਪ੍ਰਸਾਦਿ॥

੧ ਓ ਸ੍ਰੀ ਵਾਹਿਗੁਰੂ ਜੀ ਕੀ ਫਤੇ

ਅਥ ਸਪਤਮਿ ਰਾਸਿ ਕਥਨੰ॥

ਅੰਸੂ ੧. [ਮੰਗਲ। ਸੂਰਜ ਮੱਲ ਦੀ ਸਗਾਈ]।

੧. ਇਸ਼੍ਟ ਦੇਵ–ਸ੍ਰੀ ਅਕਾਲ ਪੁਰਖ–ਮੰਗਲ।

ਦੋਹਰਾ॥ ਮਾਯਾ ਸੋ* ਸਵਲ ਜੁ ਭਯੋ ਜਿਤਿ ਕਿਤਿ ਬਜਾਪਿ ਸਮਾਨ।
ਸਾਰ ਅਸਾਰ ਸੰਸਾਰ ਕਰਿ ਸਚਿਦਾਨੰਦ ਮਹਾਨ॥ ੧॥

ਮਾਯਾਸਵਲ=ਮਾਇਆ ਨਾਲ ਸ਼ਕਤੀ ਵਾਲਾ।
ਜਿਤਿ ਕਿਤਿ–ਜਹਾਂ ਕਹਾਂ, ਜਿੱਥੇ ਕਿੱਥੇ, ਸਾਰੇ ਹੀ।
ਸਾਰ ਅਸਾਰ=ਸੱਤ ਅਸੱਤ, ਆਤਮ ਜਗਤ। ਸਾਰ ਅਸਾਰ ਦੇ ਕਵੀ ਜੀ ਨੇ ਜੋ ਆਪ ਅਰਥ ਲਿਖੇ ਹਨ ਓਹ ਏਹ ਹਨ 'ਜਗਤ ਅਸਾਰ ਕੂਰ ਸਭਿ ਜਾਨਾ। ਸਾਚ ਆਤਮਾ ਸਾਰ ਪਛਾਨਾ' [ਰੁਤ ੬ ਅੰਸੂ ੩ ਅੰਕ ੩੦]

ਅਰਥ–ਇਸ ਦੋਹੇ ਦਾ ਅਨਵਯ ਐਉਂ ਹੁੰਦਾ ਹੈ:–ਜਿਤ ਕਿਤ ਬਜਾਪ ਸਮਾਨ ਜੁ ਸੱਚਿਦਾਨੰਦ ਮਹਾਨ, ਸੋ ਮਾਯਾ ਸਵਲ ਭਯੋ (ਅਰ ਮਾਯਾ ਸਵਲ ਹੋਕੇ) **ਸਾਰ** ਅਸਾਰ ਸੰਸਾਰ ਕਰਿ। ਅਰਥ ਐਉਂ ਲਗੇਗਾ:–

ਜੋ ਜਿਥੇ ਕਿਥੇ (ਸਮਾਨ=) ਇਕੋ ਜੇਹਾ ਵਿਆਪਕ ਸੱਚਿਦਾਨੰਦ ਮਹਾਨ ਹੈ **ਉਸ ਨੇ** ਮਾਯਾ (ਨਾਮਕ ਨਿਜ) ਸ਼ਕਤੀ ਸਹਿਤ ਹੋਕੇ (ਸਾਰ=) ਆਤਮਾ (ਅਰ ਅਸਾਰ=) ਪੰਜ ਭੌਤਕ ਜਗਤ ਨੂੰ ਰਚਿਆ ਹੈ।

ਭਾਵ–ਆਤਮਾ ਵਿਚ 'ਅਸਤੀ ਭਾਂਤੀ ਪ੍ਰੇਯਤਾ' ਪਰਮਾਤਮਾਂ ਦੀ ਹੈ ਅਰ ਜਗਤ ਵਿਚ 'ਨਾਮ ਰੂਪਤਾ' ਮਾਯਾ ਦੀ ਹੈ। ਦੁਹਾਂ ਦੇ ਮਿਲਣ ਤੋਂ ਸੰਸਾਰ ਬਣਿਆਂ ਦੱਸ ਰਹੇ ਹਨ।

ਹੋਰ ਅਰਥ–ਜਿਥੇ ਕਿਥੇ ਸਮਾਨ ਵਿਆਪਕ ਸੱਚਿਦਾਨੰਦ ਮਹਾਨ ਨੇ ਆਪਣੀ ਮਾਯਾ ਸ਼ਕਤੀ ਦਵਾਰਾ (ਸਾਰ ਅਸਾਰ ਸੰਸਾਰ=) ਸੱਤਿ ਅਸੱਤਿ ਤੋਂ ਵਿਲੱਖਣ (ਅਨਿਰਵਚਨੀਯ)ਜਗਤ ਉਤਪੰਨ ਕੀਤਾ ਹੈ। ਜੇ ਸਾਰ ਅਸਾਰ ਦਾ ਅਰਥ ਅੰਮ੍ਰਿਤ ਤੇ ਬਿਖ ਕਰੀਏ ਤਾਂ ਬਣਦਾ ਹੈ ਕਿ ਇਹ ਜਗਤ ਅੰਮ੍ਰਿਤ ਅਰ ਬਿਖ ਰੂਪ ਕੀਤਾ ਹੈ।

---

*ਜਿਥ ਪ੍ਰਾਚੀਨ ਨੁਸਖੇ ਵਿਚ ਪਾਠ 'ਸੋ' ਹੈ, ਤਦ ਅਰਥ ਬਣੇਗਾ:–ਮਾਯਾ ਨਾਲ ਜੋ ਸਵਲ ਹੋਇਆ ਹੈ।

੨. 'ਕਵਿ-ਸੰਕੇਤ' ਮਰ੍ਯਾਦਾ ਦਾ ਮੰਗਲ।

ਸਦਾ ਸਾਰਦਾ ਸਾਰ ਦਾ ਸਾਰਦ ਚੰਦ ਮਨਿੰਦ*।
ਪਾਰਦ ਬਰਨੀ ਪਾਰ ਦਾ ਬਿਘਨ ਬਿਨਾਸ਼ਨ† ਬ੍ਰਿੰਦ ॥੨॥

ਸਾਰਦਾ=ਸਰਸ੍ਵਤੀ।
ਸਾਰ ਦਾ=ਵਿੱਦ੍ਯਾ, ਵਿੱਗ੍ਯਾਨ ਆਦਿ ਦੇ ਤੱਤ੍ਵ ਦੀ ਦਾਤੀ। [ਸਾਰ=ਭੇਤ, ਸੂਖ਼]।
ਸਾਰਦ=[ਸਾਰ=ਅੰਮ੍ਰਿਤ। ਦ=ਦਾਤਾ] ਅੰਮ੍ਰਿਤ ਦਾ ਦਾਤਾ। ਚੰਦ ਨੂੰ ਫਲਾਂ ਬੂਟੀਆਂ ਵਿਚ ਅੰਮ੍ਰਿਤ ਦਾ ਦਾਤਾ ਮੰਨਿਆਂ ਹੈ। (ਅ) ਸਰਦ ਰੁਤ ਦਾ। ਪਾਰਦ=ਪਾਰਾ।
ਬਰਨੀ=ਕਿਹਾ ਜਾਂਦਾ ਹੈ (ਅ) ਰੰਗ ਵਰਗੀ।
ਪਾਰ ਦਾ=[ਪਾਰ+ਦਾ। ਪਾਰ=ਸੰਸ: 'ਪ੍ਰੀ' ਧਾਤੁ ਤੋਂ ਪਾਰ ਬਣਦਾ ਹੈ, ਅਰਥ ਹੈ ਭਰਪੂਰਤਾ, ਖ਼ੁਸ਼ੀ। ਦਾ=ਦਾਤਾ।] ਜੋ (ਸ਼ਰੀਰ ਦੇ ਸੰਕਟ ਹਰਕੇ) ਖ਼ੁਸ਼ੀ ਦਾ ਦਾਤਾ ਹੈ। (ਅ) ਪਾਰ ਦੀ ਦਾਤੀ, ਸਰਸ੍ਵਤੀ ਜੋ ਵਿਦ੍ਯਾ ਵਿੱਗ੍ਯਾਨ ਆਦਿ ਦੇ ਉਰਾਰ ਪਾਰ (ਸੰਪੂਰਣਤਾ) ਦੀ ਦਾਤੀ ਹੈ।

ਅਰਥ–ਚੰਦ੍ਰਮਾਂ ਜਿਵੇਂ (ਬੂਟੀਆਂ) ਨੂੰ ਅੰਮ੍ਰਿਤ ਦਾ ਦਾਤਾ ਹੈ (ਤਿਵੇਂ) ਸਾਰਦਾ ਸਦਾ (ਵਿੱਦ੍ਯਾ ਵਿੱਗ੍ਯਾਨ ਆਦਿ ਦੇ) ਤੱਤ੍ਵ ਦੀ ਦਾਤੀ ਹੈ। ਜਿਵੇਂ ਪਾਰਾ (ਸਰੀਰਕ ਸੰਕਟ ਹਰਕੇ) ਖ਼ੁਸ਼ੀ ਦਾ ਦਾਤਾ ਕਿਹਾ ਜਾਂਦਾ ਹੈ (ਤਿਵੇਂ ਸਰਸ੍ਵਤੀ ਸਾਹਿੱਤ੍ਯ ਦੇ) ਸਾਰੇ ਵਿਘਨਾਂ ਨੂੰ ਨਾਸ਼ ਕਰਕੇ (ਖ਼ੁਸ਼ੀ ਦੀ ਦਾਤੀ ਹੈ)।

ਹੋਰ ਅਰਥ–ਸਰਸ੍ਵਤੀ ਸਦਾ ਸਾਰ ਦੀ ਦਾਤੀ ਹੈ। (ਤੇ ਸੁਭਾਵ ਉਸ ਦਾ) ਸਰਦ ਰਿਤੁ ਦੇ ਚੰਦ੍ਰਮਾਂ ਵਰਗਾ (ਸੀਤਲ) ਹੈ। ਉਹ ਪਾਰੇ ਦੇ ਰੰਗ ਵਰਗੀ (ਉੱਜਲ) ਹੈ। (ਵਿੱਦ੍ਯਾ ਵਿਗ੍ਯਾਨ ਦੇ ਉਰਾਰ) ਪਾਰ ਦ ਦਾਤੀ ਹੈ ਤੇ ਸਾਰੇ ਵਿਘਨਾਂ ਦੇ ਦੂਰ ਕਰਨੇ ਵਾਲੀ ਹੈ।

ਭਾਵ–'ਪਾਰਦ ਬਰਨੀ' ਵਿਚ ਉਸ ਦੇ ਰੰਗ ਦੀ ਉੱਜਲਤਾ ਯਾ ਉਸ ਦੇ ਚਿਹਰੇ ਕਿ ਰੂਪ ਦੀ ਸੁੰਦਰਤਾ ਦਾ ਰੂਪਕ ਵਰਣਨ ਕਰ ਦਿੱਤਾ ਹੈ, ਇਸ ਕਰਕੇ 'ਸਾਰਦ ਚੰਦ ਮਨਿੰਦ' ਵਿਚ ਸੁਭਾਵ ਦੀ ਸੀਤਲਤਾ ਭਾਵ ਲੈਣਾ ਚਾਹੀਏ।

੩ ਇਸ੍ਟ ਗੁਰੁ–ਸ਼੍ਰੀ ਗੁਰੂ ਨਾਨਕ ਦੇਵ ਜੀ ਦਾ–**ਮੰਗਲ।**

ਚਿੱਤ੍ਰਪਦਾ ਛੰਦ ॥ **ਪਾਰ ਪਰੇ ਜਗ ਸਾਗਰ ਤੇ ਉਰ ਤੇ ਪਰਦਾ ਭ੍ਰਮ ਕੋ ਸਭਿ ਪਾਰਿ। ਪਾਰਦ ਕੇ ਸਮ ਜੋ ਮਨ ਚੰਚਲ ਤਾਂ ਮਹਿੰ ਮੂਲ ਬਿਕਾਰ ਉਪਾਰਿ।**

*ਪਾ:–ਸਰਦ ਚੰਦ ਮਨਿੰਦ। †ਪਾ:–ਬਿਸਾਲਨਿ=ਵਿਸ਼ੇਸ਼ ਕਰਕੇ+ਸੱਲਨ=ਨਾਸ਼ ਕਰਨ ਵਾਲੀ ਹੈ।

ਪਾਰਨ ਪ੍ਰੇਮ ਕਰੋ ਗੁਰ ਨਾਨਕ ਜੇ ਸ਼ਰਨਾਗਤ ਕੇ ਪ੍ਰਤਿਪਾਰਿ।
ਪਾਰਸ ਜਨੋਂ ਛੁਇ ਜਾਤਿ ਜਿਨੈ ਸਮ ਲੋਹ ਜੁ ਕੰਚਨ ਹੋਇ ਅਪਾਰਿ ॥ ੩॥

ਪਾਰ ਪਰੇ=ਪਾਰ ਹੋ ਗਏ। ਪਾਰਿ=ਪਾੜਕੇ।
ਜੇ ਮਨਚੰਚਲ=ਜੋ ਮਨ ਕਿ ਚੰਚਲ ਹੰਨ। (ਅ) ਜੋ ਚੰਚਲ ਮਨ ਵਾਲੇ ਹਨ।
ਮੂਲ ਬਿਕਾਰ=ਅਸਲ ਵਿਕਾਰ। (ਅ) ਵਿਕਾਰਾਂ ਨੂੰ ਜੜ੍ਹਾਂ ਤੋਂ। (ਏ) ਵਿਕਾਰਾਂ ਦਾ ਮੂਲ।
ਪਾਰਨ=ਪਾਲਣਾ। ਸ਼ਰਨਾਗਤਿ=ਸ਼ਰਨ ਆਏ ਹੋਏ, ਦਾਸ, ਸਿੱਖ।
ਅਪਾਰ=ਪਾਰ ਨਾ ਪਾਇਆ ਜਾ ਸਕੇ ਜਿਨ੍ਹਾਂ ਦਾ।

ਅਰਥ–੩. (ਸ਼੍ਰੀ ਸਤਿਗੁਰੂ) ਗੁਰ ਨਾਨਕ (ਦੇਵ ਜੀ) ਦੇ ਪ੍ਰੇਮ ਦੀ ਪਾਲਨਾ ਕਰੋ ਜੋ ਸ਼ਰਨਾਗਤਾਂ ਦੀ ਪ੍ਰਤਿਪਾਲਾ ਕਰਨ ਵਾਲੇ ਹਨ। ੨. (ਜਿਨ੍ਹਾਂ ਨੇ ਸ਼ਰਨਾਗਤਾਂ ਦੇ) ਪਾਰੇ ਵਤ ਚੰਚਲ ਮਨਾਂ ਵਿੱਚ, ਜੋ ਮੂਲ ਵਿਕਾਰ ਸਨ, ਤਿਨ੍ਹਾਂ ਨੂੰ ਜੜ੍ਹਾਂ ਤੋਂ ਪੁੱਟ ਸੁੱਟਿਆ। ੧. (ਐਸੇ ਸ਼ਰਨਾਗਤ) ਸੰਸਾਰ ਸਾਗਰ ਤੋਂ ਪਾਰ ਹੋ ਗਏ ਦਿਲ ਤੋਂ ਭਰਮ ਦਾ ਸਾਰਾ ਪਰਦਾ ਪਾੜਕੇ। ੪. ਪਾਰਸ (ਰੂਪ ਸ਼੍ਰੀ ਗੁਰੂ ਜੀ) ਜਿਨ੍ਹਾਂ ਨਾਲ ਛੁਹ ਜਾਂਦੇ ਹਨ ਉਹ (ਚਾਹੇ) ਲੋਹੇ ਵਰਗੇ ਹੋਣ, ਸੋਨੇ ਵਰਗੇ ਹੋ ਜਾਂਦੇ ਹਨ, (ਜਿਨ੍ਹਾਂ ਦੀ ਗਤੀ ਦਾ) ਪਾਰ ਨਹੀਂ ਪਾਇਆ ਜਾ ਸਕਦਾ।

੪. ਇਸ਼੍ਟ ਗੁਰੂ–ਸ਼੍ਰੀ ਗੁਰੂ ਅੰਗਦ ਦੇਵ ਜੀ ਦਾ–ਮੰਗਲ।

ਦੋਹਰਾ ॥ ਬੰਦ ਨ ਪਰਹਿ ਸਬੰਧ ਹੁਇ* ਸ੍ਰੀ ਅੰਗਦ ਪਦ ਬੰਦਿ।
ਬੰਦਿ ਹਾਥ ਸ਼ਰਨੀ ਪਰੇ ਬਿਘਨ ਬਿਨਾਸ਼ਨ ਬ੍ਰਿੰਦ ॥ ੪ ॥

ਅਰਥ–ਮੈਂ (ਸ਼੍ਰੀ ਗੁਰੂ) ਅੰਗਦ ਦੇਵ ਜੀ ਦੇ ਚਰਨਾਂ ਤੇ ਨਮਸਕਾਰ ਕਰਦਾ ਹਾਂ ਕਿ (ਜਿਨ੍ਹਾਂ ਨਾਲ ਸਿੱਖੀ ਭਾਵਨਾਂ ਦਾ) ਸਬੰਧ ਹੋ ਜਾਣ ਤੇ (ਕੋਈ) ਬੰਦ (ਕੈਦ) ਨਹੀਂ ਪੈਂਦੀ, (ਹਾਂ) ਜੋ (ਬੀ) ਹੱਥ ਬੰਨ੍ਹ ਕੇ ਸ਼ਰਨ ਆ ਪਏ ਹਨ ਉਨ੍ਹਾਂ ਦੇ ਸਾਰੇ ਵਿਘਨ ਵਿਨਾਸ਼ ਹੋਏ ਹਨ।

੫. ਇਸ਼੍ਟ ਗੁਰੂ–ਸ਼੍ਰੀ ਗੁਰੂ ਅਮਰ ਦਾਸ ਜੀ ਦਾ–ਮੰਗਲ।

ਪਰਮ ਬ੍ਰਿੱਧ ਸ਼੍ਰੀ ਅਮਰ ਜੀ ਪਰਮ ਉਦਾਰ ਸਦੀਵ।
ਪਰਮ ਬਖਸ਼ ਕਰਿ ਸੇਵਕਨਿ, ਪਰਮ ਉਧਾਰਕ ਥੀਵ ॥੫॥

ਪਰਮ=ਵੱਡੀ। ਪਰਮ ਬ੍ਰਿੱਧ=ਵਡੀ ਬ੍ਰਿਧ (ਅਵਸਥਾ ਵਾਲੇ)।
ਪਰਮ=ਮੁੱਖੀ, ਉਤਕ੍ਰਿਸ਼੍ਟ। ਪਰਮ=ਮੁਕਤੀ। ਪਰਮਗਤੀ ਤੋਂ ਮੁਰਾਦ ਹੈ।

---

*ਪਾ:=ਬੰਦਨ ਕਰੇ ਨਿਬੰਧ ਹੋਇ=(ਜਿਨ੍ਹਾਂ ਨੂੰ) ਨਮਸਕਾਰ ਕਰਕੇ ਬੰਧਨਾਂ ਤੋਂ ਰਹਿਤ ਹੋ ਜਾਈਦਾ ਹੈ।

ਪਰਮ=ਹੱਦ ਤੋਂ ਵਧੀਕ, ਭਾਵ ਬੇਅੰਤ ਲੋਕਾਂ ਨੂੰ।
ਉਧਾਰਕ=ਉਧਾਰਨ ਵਾਲੇ।

ਅਰਥ–ਬਡੇ ਬਿਰਧ (ਅਵਸਥਾ ਵਾਲੇ) ਸ਼੍ਰੀ (ਗੁਰੂ) ਅਮਰ (ਦੇਵ ਜੀ) ਸਦੀਵ ਹੀ ਮੁਖੀ ਉਦਾਰ ਹਨ, (ਜਿਨ੍ਹਾਂ ਨੇ ਆਪਣੇ) ਸੇਵਕਾਂ ਨੂੰ ਪਰਮਗਤੀ ਬਖਸ਼ੀ (ਤੇ ਅਗੋਂ ਓਹ ਬਖਸ਼ਸ਼ਾਂ ਵਾਲੇ ਹੋਕੇ) ਅਨੇਕਾਂ ਦੇ ਉਧਾਰ ਕਰਤਾ ਹੋਏ ਹਨ।

੬. ਇਸ੍ਰ ਗੁਰੂ–ਸ਼੍ਰੀ ਗੁਰੂ ਰਾਮਦਾਸ ਜੀ ਦਾ–ਮੰਗਲ।

ਰਾਮਦਾਸ ਸ਼੍ਰੀ ਸਤਿਗੁਰੂ ਦਾਸਨ ਤ੍ਰਾਸ ਬਿਨਾਸ਼ਿ।
ਨਿਜ ਪਰ ਜਨ ਬਿੱਸ੍ਵਾਸ ਲਖਿ ਬਖਸ਼ਤਿ ਹੈਂ ਸੁਖਰਾਸ ॥੬॥

ਅਰਥ–ਸ਼੍ਰੀ ਸਤਿਗੁਰੂ ਰਾਮਦਾਸ (ਜੀ ਆਪਣੇ) ਦਾਸਾਂ ਦਾ ਡਰ ਦੂਰ ਕਰਨਹਾਰ ਹਨ, ਆਪਣੇ ਉਪਰ ਦਾਸਾਂ ਦਾ ਭਰੋਸਾ ਜਾਣਕੇ (ਤਿਨ੍ਹਾਂ ਨੂੰ) ਸੁੱਖਾਂ ਦੇ ਪੁੰਜ ਬਖਸ਼ਦੇ ਹਨ।

੭. ਇਸ੍ਰ ਗੁਰੂ–ਸ਼੍ਰੀ ਗੁਰੂ ਅਰਜਨ ਦੇਵ ਜੀ ਦਾ–ਮੰਗਲ।

ਭਾਰੀ ਉਪਕਾਰੀ ਸਦਾ, ਧ੍ਰਿਤ ਧਾਰੀ, ਗੁਨਖਾਨ।
ਸ਼੍ਰੀ ਅਰਜਨ ਪਦ ਪਦਮ ਕੋ ਨਮੋ ਜੋਰਿ ਜੁਗ ਪਾਨ ॥੭॥

ਅਰਥ–ਸ਼੍ਰੀ (ਗੁਰੂ) ਅਰਜਨ (ਦੇਵ ਜੀ) ਸਦਾ ਹੀ ਭਾਰੇ ਉਪਕਾਰੀ ਹਨ, ਧੀਰਜ ਦੇ ਧਾਰਨ ਵਾਲੇ ਤੇ ਗੁਣਾਂ ਦੀ ਖਾਨ ਹਨ, (ਉਨ੍ਹਾਂ ਦੇ) ਚਰਨ ਕਵਲਾਂ ਨੂੰ ਦੋਵੇਂ ਹੱਥ ਜੋੜਕੇ (ਮੇਰੀ) ਨਮਸਕਾਰ ਹੈ।

ਭਾਵ–ਦਿਥੇ ਜੋ ਨਮਸਕਾਰ ਆਈ ਹੈ ਇਹੋ ਭਾਵ ਪਿਛਲੇ ਤੇ ਅੱਗੇ ਆਉਣ ਵਾਲੇ ਸਾਰੇ ਅੰਕਾਂ ਵਿਚ ਲੈਣਾ ਚਾਹੀਏ।

੮. ਇਸ੍ਰ ਗੁਰੂ–ਸ਼੍ਰੀ ਗੁਰੂ ਹਰਿ ਗੋਬਿੰਦ ਜੀ ਦਾ–ਮੰਗਲ।

ਸ਼੍ਰੀ ਗੁਰੁ ਹਰਿ ਗੋਬਿੰਦ ਜੀ ਚੰਦ ਮਨਿੰਦ ਬਲਿੰਦ।
ਦਾਸਨ ਕੁਮਦ ਅਨੰਦ ਦਾ ਸ਼ਤ੍ਰੂ ਬਿੰਦ ਅਰਬਿੰਦ ॥ ੮ ॥

ਬਲਿੰਦ=ਬਿਲੰਦ=ਉੱਚੇ [ਫਾ:, ਬੁਲੰਦ]।
ਕੁਮਦ=ਕਮੀਆਂ, ਜੋ ਰਾਤ ਨੂੰ ਚੰਦ ਦੀ ਚਾਂਦਨੀ ਵਿਚ ਖਿੜਦੀਆਂ ਹਨ।
ਅਰਬਿੰਦ=ਕਵਲ, ਜੋ ਦਿਨੇ ਖਿੜਦੇ ਹਨ।
ਸ਼ਤ੍ਰੂ=ਮੁਰਝਾ ਦੇਣ ਵਾਲੇ [ਸੰਸ: ਪਦ ਸ਼ਤ੍ਰੁ ਬਣਦਾ ਹੈ ਸ਼ਦ ਧਾਤੂ ਤੋਂ। ਸ਼ਦ=ਮੁਰਝਾ ਜਾਣਾ।] (ਅ) ਵੇਰੀ।

ਅਰਥ–ਉੱਚੇ ਸ਼੍ਰੀ (ਸਤਿਗੁਰੂ) ਗੁਰੂ ਹਰਿਗੋਬਿੰਦ ਜੀ ਚੰਦ੍ਰਮਾਂ ਵਤ ਹਨ, ਦਾਸਾਂ

(ਰੂਪੀ) ਕਮੀਆਂ ਨੂੰ ਅਨੰਦ ਦੇਣ ਵਾਲੇ ਹਨ (ਤੇ) ਸਾਰੇ (ਸ਼ੱਤ੍ਰੂਆਂ ਰੂਪੀ) ਕਵਲਾਂ ਨੂੰ ਮੁਰਝਾਵਨ ਵਾਲੇ ਹਨ।

੯. ਇਸ੍ਰ ਗੁਰੂ—ਸ਼੍ਰੀ ਗੁਰੂ ਹਰਿ ਰਾਇ ਜੀ ਦਾ—**ਮੰਗਲ**

ਸ਼੍ਰੀ ਹਰਿ ਰਾਇ ਸੁ ਹਰਤਿ ਹੈਂ ਦਾਸਨ ਕੇ ਦੁਖ ਜਾਲ।
ਹਰ ਇੱਛਾ ਕੋ ਦੇਤਿ ਹੈਂ, ਹਰਿ ਜਨੋਂ ਹੋਇ ਦਿਆਲ*॥ ੯॥

ਹਰਤਿ ਹੈਂ=ਨਾਸ਼ ਕਰਦੇ ਹਨ।
ਹਰ=ਸਾਰੀਆਂ। (ਅ) ਨਾਸ਼, ਦੂਰ ਕਰਨਾ।
ਹਰਿ=ਪਰਮੇਸ਼੍ਵਰ, ਪਰਮਾਤਮਾ।

ਅਰਥ—ਸ਼੍ਰੀ (ਗੁਰੂ) ਹਰਿ ਰਾਇ ਜੀ (ਆਪਣੇ) ਦਾਸਾਂ ਦੇ ਸਮੂਹ ਦੁਖਾਂ ਦਾ ਨਾਸ਼ ਕਰਦੇ ਹਨ (ਤੇ ਉਹਨਾਂ ਦੀਆਂ) ਸਾਰੀਆਂ ਕਾਮਨਾਂ ਨੂੰ ਪਰਮਾਤਮਾਂ ਵਤ ਦਿਆਲੂ ਹੋਕੇ (ਪੂਰੀਆਂ ਕਰ) ਦਿੰਦੇ ਹਨ। (ਅਥਵਾ ਇਛਿਆ ਨੂੰ ਹਰ ਦੇਂਦੇ ਹਨ, ਭਾਵ ਨਿਰਵਾਸ ਕਰਕੇ ਸਦਗਤੀ ਦੇਂਦੇ ਹਨ)।

੧੦. ਇਸ੍ਰ ਗੁਰੂ—ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦਾ—**ਮੰਗਲ।**

ਸ਼੍ਰੀ ਸਤਿਗੁਰੁ ਹਰਿ ਕ੍ਰਿਸ਼ਨ ਜੀ! ਦਿਹੁ ਗੁਰਮਤਿ ਉਪਜਾਇ॥
ਉਰ ਬਿਕਾਰ ਕਉ ਪਰਿਹਰਹੁ ਸੱਤਿਨਾਮ ਲਿਵਲਾਇ॥ ੧੦॥

ਅਰਥ—(ਹੇ) ਸ਼੍ਰੀ ਸਤਿਗੁਰੂ ਹਰਿ ਕ੍ਰਿਸ਼ਨ ਜੀਓ! ਗੁਰਮਤਿ ਉਪਜਾ ਦਿਓ ਤੇ (ਮੇਰੇ) ਹਿਰਦੇ ਵਿਚੋਂ ਵਿਕਾਰਾਂ ਦਾ ਨਾਸ਼ ਕਰ ਦਿਓ ਤੇ ਸੱਤਿਨਾਮ (ਵਿਖੇ ਮੇਰੀ) ਲਿਵ ਲਗਾ ਦਿਓ।

੧੧. ਇਸ੍ਰ ਗੁਰੂ—ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ—**ਮੰਗਲ।**

ਤੇਗ ਬਹਾਦਰ ਸ਼੍ਰੀ ਗੁਰੂ ਪਰਮ ਬਹਾਦੁਰ ਧੀਰ।
ਸਾਦਰ ਪਰਉਪਕਾਰ ਹਿਤ ਤ੍ਰਿਣ ਸਮ ਦੀਓ ਸਰੀਰ ॥੧੧॥

---

*ਛਾਪੇ ਦੇ ਇਕ ਨੁਸਖੇ ਵਿਚ ਤੇ ਤ੍ਰੈ ਲਿਖਤੀ ਨੁਸਖਿਆਂ ਵਿਚ ਇਸ ਦੋਹਰੇ ਦੀ ਥਾਂ ਐਉਂ ਪਾਠਾਂਤ੍ਰ ਹਨ।

ਇਕ ਛਾਪੇ ਦੇ ਵਿਖੇ:- ਉਤਪਤਿ ਪਾਲਨ ਲਯ ਕਰਤਿ ਸਤਿ ਚਿਤ ਅਨੰਦ ਸੁਭਾਇ।
ਸੋ ਸਰੂਪ ਧਰਿ ਅਵਤਰੇ ਸ਼੍ਰੀ ਸਤਿਗੁਰ ਹਰਿ ਰਾਇ।

ਦੋ ਲਿਖਤੀਆਂ ਵਿਖੇ:- ਸ਼੍ਰੀ ਸਤਿਗੁਰ ਹਰਿ ਰਾਇ ਜੀ ਧਜਾਇ ਧਜਾਇ ਸੁਖ ਪਾਇ।
ਕਰਹਿੰ ਸਦਾ ਕੱਲ੍ਯਾਣ ਕੇ ਜਹਿੰ ਕਹਿੰ ਹੋਇ ਸਹਾਇ।

ਇਕ ਹੋਰ ਲਿਖਤੀ ਨੁਸਖੇ ਵਿਖੇ:- ਸ਼੍ਰੀ ਸਤਿਗੁਰ ਹਰਿ ਰਾਇ ਜੀ ਦੇਹੁ ਕੁਮੱਤਿ ਨਸਾਇ।
ਨਿਜ ਦਾਸਨ ਪਰ ਕ੍ਰਿਪਾ ਕਰ ਲੇਹੁ ਸੁਮੱਤਿ ਉਪਾਇ।

{ ਸਾਦਰ=ਆਦਰ ਸਹਿਤ। ਸਤਿਕਾਰ ਵਾਲਾ, ਸਤਿਕਾਰ ਯੋਗ। }

ਅਰਥ–ਸ਼੍ਰੀ ਗੁਰੂ ਤੇਗ ਬਹਾਦਰ ਜੀ ਬੜੇ ਬਹਾਦੁਰ ਤੇ ਧੀਰਜੀ (ਹਨ, ਜਿਨ੍ਹਾਂ ਨੇ) ਪਰਉਪਕਾਰ ਵਾਸਤੇ (ਆਪਣੇ) ਆਦਰ ਯੋਗ ਸ਼ਰੀਰ ਨੂੰ(ਦਿੱਲੀ ਵਿਖੇ) ਤ੍ਰਿਣ ਵਤ ਦੇ ਦਿੱਤਾ।

ਭਾਵ–ਕਵੀ ਜੀ ਨੇ ਏਥੇ ਆਦਰ ਯੋਗ ਸਰੀਰ ਨੂੰ ਤ੍ਰਿਣਵਤ ਦੇ ਏਣ ਵਿਚ ਕਟਾਖ੍ਯ ਦਿਖਾਇਆ ਹੈ।

੧੨. ਇਸ੍ਰ ਗੁਰੁ–ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ–ਮੰਗਲ।

ਕਬਿੱਤ ॥ ਆਦਿ ਤਿਮਰਲੰਗ ਤੇ ਅਨੇਕ ਪਾਤਿਸ਼ਾਹ ਭਏ ਕੇਤੀ ਕੁਲਿ ਬੀਤਿ ਗਈ ਅਮਲ ਚਲਾਇਕੈ। ਦੇਸ਼ ਤੇ ਬਿਦੇਸ਼ ਚਾਰੋਂ ਚੱਕ ਸਭਿ ਨਿਵੇਂ ਆਇ ਕਹੂੰ ਨ ਮਵਾਸ੍ਹੀ ਭਟ ਦੀਏ ਬਿਚਲਾਇਕੈ। ਅਨਗਨ ਸੈਨ, ਕੋਸ਼ ਦੀਰਘ, ਦੁਰਗ ਭਾਰੀ, ਰਾਜ ਕੋ ਸਮਾਜ ਕੌਨ ਸਕੈ ਸੁ ਗਿਨਾਇਕੈ। ਸ੍ਰੀ ਗੁਰਿੰਦ ਸਿੰਘ ਕੇ ਸਰੂਪ ਪੰਥ ਖਾਲਿਸਾ ਕੌ ਕੌਨ ਜਾਨੈ ਦੈਂਗੇ ਪਾਤਸ਼ਾਹਤ ਖਪਾਇਕੈ ॥ ੧੨ ॥

{ ਆਦਿ=ਪਹਿਲਾਂ। ਅਮਲ ਚਲਾਇਕੈ=ਪਾਤਸ਼ਾਹਤ ਕਰਕੈ। ਹਕੂਮਤ ਕਰਦਿਆਂ। [ਅ:,=ਹਕੂਮਤ, ਕੰਮ ਕਾਰ]। ਮਵਾਸੀ=ਆਕੀ। ਬਿਚਲਾਇਕੈ=ਚਲ ਵਿਚਲ ਕਰ ਦਿੱਤੇ। ਛੱਕੇ ਛੁੜਾ ਦਿੱਤੇ। }

ਅਰਥ–ਪਹਿਲਾਂ ਤਿਮਰ ਲੰਗ ਨੇ (ਵੇਰ ਓਸ ਦੀ ਕੁਲ ਦੇ) ਅਨੇਕਾਂ ਪਾਤਸ਼ਾਹ ਹੋਏ (ਤੇ) ਕਈ ਕੁਲਾਂ ਹਕੂਮਤ ਕਰਦਿਆਂ ਗੁਜ਼ਰ ਗਈਆਂ। ਦੇਸ਼ ਤੇ ਬਿਦੇਸ਼ ਚਾਰੇ ਚੱਕ ਸਭ ਆਕੇ ਨਿਵੇਂ, ਕਿਤੇ ਬੀ ਕੋਈ ਆਕੀ ਨਾਂ (ਰਿਹਾ, ਸਭ) ਸੂਰਮੇਂ ਵਿਚਲਾ ਦਿੱਤੇ। ਅਣਗਿਣਤ ਸੈਨਾਂ (ਤੇ) ਵਡੇ ਖਜ਼ਾਨੇ (ਪਾਸ ਸਨ,) ਭਾਰੀ ਕਿਲ੍ਹਿਆਂ (ਵਾਲੇ ਸਨ, ਉਨ੍ਹਾਂ ਦੇ) ਰਾਜ ਦੇ ਸਮਾਜ ਨੂੰ ਕੌਣ ਗਿਣ ਸਕਦਾ ਸੀ। ਕੌਣ ਜਾਣਦਾ ਸੀ ਕਿ (ਐਡੀ) ਪਾਤਿਸ਼ਾਹੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ (ਅਤੇ ਉਨ੍ਹਾਂ) ਦੇ ਸਰੂਪ ਪੰਥ ਖਾਲਸਾ ਜੀ ਖਪਾ ਦੇਣਗੇ।

੧੩. ਇਸ੍ਰ ਗੁਰੁ–ਦਸੋਂ ਗੁਰੂ ਸਾਹਿਬਾਨ ਜੀ ਦਾ–ਮੰਗਲ।

ਦੋਹਰਾ ॥ ਸਤਿਗੁਰ ਦਸ ਪਤਿਸ਼ਾਹ ਕੇ ਪਦ ਪੰਕਜ ਸੁਖਕੰਦ।
ਰਚੌਂ ਰਾਸਿ ਅਬਿ ਸਪਤਮੀ ਕਰ ਬੰਦਨ ਕੌ ਬੰਦ ॥ ੨੩॥

ਅਰਥ–(ਸ਼੍ਰੀ) ਸਤਿਗੁਰੂ ਦਸਾਂ ਪਾਤਿਸ਼ਾਹਾਂ ਦੇ ਸੁਖ ਮੂਲ ਚਰਨਾਂ ਕਵਲਾਂ ਪਰ (ਦੋਵੇਂ) ਹੱਥ ਜੋੜ ਕੇ ਬੰਦਨ ਕਰਕੇ ਮੈਂ ਹੁਣ ਸਪਤਮੀ ਰਾਸ (ਗੁਰ ਪ੍ਰਤਾਪ ਸੂਰਜ ਗ੍ਰੰਥ ਦੀ) ਰਚਦਾ ਹਾਂ।

੧੪. ਗੁਰ ਸਿਖ, ਸੰਤ ਮੰਗਲ।

ਗੁਰ ਸਿਖ ਸੰਤਨ ਨਮੋ ਕਰਿ ਸਭਿ ਕੈ ਚਰਨ ਮਨਾਇ।
ਉਚਰੌਂ ਸਤਿਗੁਰ ਸੁਜਸ ਕੌ ਮਨ ਬਾਂਛਤਿ ਫਲ ਦਾਇ॥ ੧੪ ॥

ਅਰਥ–ਗੁਰੂ (ਜੀ ਦੇ) ਸਿੱਖਾਂ ਤੇ ਸੰਤਾਂ ਨੂੰ ਨਮਸਕਾਰ ਕਰ ਕੇ (ਤੇ) ਸਾਰਿਆਂ ਦੇ ਚਰਨ ਮਨਾਂਵਦੇ (ਸ਼੍ਰੀ) ਸਤਿਗੁਰੂ ਜੀ ਦਾ ਸੋਹਣਾ ਜਸ ਉਚਰਦਾ ਹਾਂ (ਜੋ) ਮਨ ਇੱਛਤ ਫਲਾਂ ਦਾ ਦਾਤਾ ਹੈ।

[ਮੰਗਲ ਸਮਾਪਤਿ ਤੇ ਕਥਾ ਦਾ ਆਰੰਭ]।

ਚੌਪਈ ॥ ਸ਼੍ਰੀ ਹਰਿਗੋਬਿੰਦ ਬੈਠਿ ਕ੍ਰਿਪਾਲ। ਸਿਖ ਸੰਗਤਿ ਕੌ ਕਰਹਿੰ ਨਿਹਾਲ।ਅਨਿਕ ਕਾਮਨਾ ਪਾਇ ਸਿਧਾਰੈਂ।ਕੌ ਮੁਖ ਸੁੰਦਰ ਨਿਕਟਿ ਨਿਹਾਰੈਂ ॥ ੧੫ ॥ ਜਨਮ ਪਦਾਰਥ ਕਰਨਿ ਕ੍ਰਿਤਾਰਥ। ਜਸਤੇ ਹੋਯ ਸਦਾ ਸ਼ੁਭ ਸ੍ਵਾਰਥ। ਸਾਂਈਦਾਸ ਰਹਨੋ ਤਬਿ ਪਾਸ। ਕਰਹਿੰ ਤਾਂਹਿ ਸੌਂ ਬਾਕ ਬਿਲਾਸ ॥ ੧੬॥ ਦੀਪਮਾਲ ਕੌ ਮੇਲਾ ਆਯੋ। ਜਿਤ ਕਿਤ ਤੇ ਸਿਖ ਗਨ ਉਮਡਾਯੋ। ਮੁੱਖਨ ਮਸੰਦ ਸੰਗਤਾਂ ਲਯਾਵੈਂ। ਦਰਬ ਸੰਚਿ ਗਨ ਆਪ ਸੁਹਾਵੈਂ[1] ॥ ੧੭ ॥ ਅਟਲਰਾਇ ਕੀ ਸੁਧਿ ਕੌ ਪਾਏ। ਧਾਂਤੇ ਚਲਿ ਆਏ ਸਮੁਦਾਏ। ਦਰਬ ਸੰਚਿ ਗਨ ਅਪਰ ਬਿਸਾਲਾ। ਪਹੁੰਚੇ ਸਕਲ ਆਇ ਤਿਸ ਕਾਲਾ ॥ ੧੮ ॥ ਪੂਰਬ ਸਤਿਗੁਰ ਕੌ ਢਿਗ ਜਾਵੈਂ। ਅਟਲਰਾਇ ਕੌ ਹੇਤੁ ਬੁਲਾਵੈਂ। ਪੁਨਹਿ ਉਪਾਇਨ ਕੌ ਅਰਪਾਵੈਂ। ਗੁਰ ਤੇ ਖੁਸ਼ੀ ਬੰਦਿ ਕਰ ਪਾਵੈਂ ॥੧੯॥ ਸ਼੍ਰੀ ਗੁਰ ਤਖਤ ਅਕਾਲ ਸੁਹਾਏ। ਧਰਹਿੰ ਉਪਾਇਨ ਜੋ ਸਿਖ ਲਯਾਏ। ਅਧਿਕ ਭੀਰ ਚਹੁੰ ਦਿਸ਼ਿ ਮਹਿੰ ਹੋਵੈ। ਖਰੋ ਹਜ਼ਾਰਹੁੰ ਦਰਸ਼ਨ ਜੋਵੈਂ॥੨੦॥ ਮਹਾਂ ਮਸੰਦ ਬ੍ਰਿੰਦ ਚਿਤਿ ਪਾਸ। ਖਰੋ ਮੇਵਰੇ ਕਰਿ ਅਰਦਾਸ। ਸੁਭਟਨਿ ਕੌ ਬਡ ਲਗਯੋ ਦਿਵਾਨ। ਬੀਚ ਬਿਰਾਜਹਿੰ ਸ਼੍ਰੀ ਭਗਵਾਨ ॥ ੨੧ ॥ ਚਮਰ ਚਾਰੁ ਸਿਰ ਪਰ ਸ਼ੁਭ ਢੁਰੈ। ਹੰਸਨ ਕੀ ਸਮਸਰਤਾ ਧਰੈ। ਸ਼ਸਤ੍ਰ ਆਨਿ ਜੌ ਅਰਪਤਿ ਆਗੈ। ਤਿਸਹਿ ਗਹੈਂ ਕਬਿ, ਹੇਰਨਿ ਲਾਗੈਂ ॥ ੨੨ ॥ ਬਿਧੀਚੰਦ ਜੋਠਾਦਿਕ ਔਰ। ਪਰਵਾਰਤਿ[2] ਸੋਢੀ ਸਿਰਮੌਰ।ਕਬਿ ਗੁਰਦਾਸ ਸੰਗ ਕਹਿੰ ਬੈਨ। ਕਬਹੁੰ ਕਰਹਿੰ ਸੰਗਤਿ ਦਿਸ਼ਿ ਨੈਨ ॥ ੨੩ ॥ ਸ਼੍ਰੀ ਗੁਰਦਿੱਤਾ ਨਿਕਟਿ ਸੁਹਾਏ। ਇਕ ਦਿਸ਼ਿ ਸੂਰਜ ਮਲ ਦੁਤ ਪਾਏ। ਅਲੀਰਾਇ ਬੈਠੇ ਗੁਰ ਭੀਰ। ਆਵਹਿੰ ਜਾਹਿੰ ਸੰਗਤਾਂ ਭੀਰ ॥ ੨੪ ॥ ਸ਼ਬਦ ਰਬਾਬੀ ਗਾਵਤਿ

[1] ਸ਼ੋਭਦੇ ਹਨ (ਮਸੰਦ)। [2] ਚਾਰ ਚੁਫੇਰੇ ਹੁੰਦੇ ਹਨ।

ਆਗੇ। ਸੁਨਤਿ ਸਿੱਖ ਸਮੁਝਤਿ ਵਡਭਾਗੀ।ਦਾਸ ਅੰਕ ਸ਼੍ਰੀ ਤੇਗ ਬਹਾਦਰ। ਬੈਠੇ ਸਤਿਗੁਰ ਕੇ ਢਿਗ ਸਾਦਰ ॥ ੨੫ ॥ ਕਰਹਿੰ ਕਾਮਨਾ ਪੂਰਨ ਬ੍ਰਿੰਦਾ। ਸਭਿ ਬਿਧਿ ਸਭਿਨਿ ਅਨੰਦ ਬਿਲੰਦ । ਪ੍ਰੇਮਚੰਦ ਇਕ ਖੱਤ੍ਰੀ ਆਯੋ। ਸਹਤ ਪੁੱਤ੍ਰ ਸਤਿਗੁਰ ਦਰਸਾਯੋ ॥ ੨੬ ॥ ਕੰਨਜਾਂ ਹੁਤੀ ਤਾਂਹਿ ਘਰ ਮਾਂਹੀ। ਬਰ ਖੋਜਤਿ ਕਿਤ ਪਾਯੋ ਨਾਂਹੀ।ਤਿਸ ਪਿਖਿ ਕੈ ਅਭਿਲਾਖਾ ਧਰੀ। ਚਹਤਿ ਸਗਾਈ ਗੁਰ ਸੁਤ[1] ਕਰੀ ॥ ੨੭ ॥ ਹਾਥ ਜੋਰਿ ਹੁਇ ਖਰੋ ਅਗਾਰੀ । ਗੁਰ ਸਨਮੁਖ ਚਿਤ ਗਿਰਾ ਉਚਾਰੀ । 'ਮਹਾਂਰਾਜ ! ਮੇਰੀ ਅਰਦਾਸ। ਪੂਰਨ ਕਰਹੁ ਦੀਨ ਕੀ ਆਸ ॥੨੮॥ਸ਼੍ਰੀ ਕਰਤਾਰਪੁਰੇ ਕੋ ਬਾਸੀ । ਜਾਤਿ ਸਿਲੀ[2] ਜਗ ਬਿਖੈ ਪ੍ਰਕਾਸ਼ੀ।ਨਵ ਬਰਖਨ ਕੀ ਕੰਨਜਾਂ ਮੇਰੀ। ਚਹੌਂ ਕਰਨਿ ਸੁਰਜ-ਮਲ ਚੇਰੀ॥ ੨੯ ॥ ਇਹੀ ਕਾਮਨਾ ਪੂਰਨ ਕਰੀਅਹਿ । ਦਾਸਨਿ ਦਾਸਨਿ ਦਾਸ ਬਿਚਰੀਅਹਿ[3] । ਸਤਿਗੁਰ ਕੋ ਰੁਖ ਬਿਧੋਏ ਪਾਯੋ । ਦੇ ਧੀਰਜ ਤਿਹ ਨਿਕਟਿ ਬਿਠਾਯੋ ॥ ੩੦ ॥ 'ਜਿਮ ਚਾਹਹਿੰ ਕਰਿਬੋ ਤਿਮ ਠਾਨਿ।ਗੁਰ ਘਰਿ ਅਹੈ ਨਿਮਾਨਨਿ ਮਾਨ । ਦਰਬ ਆਦਿ ਇਹ ਪਿਖਹਿੰ ਨ ਕੋਈ । ਚਹਹਿੰ ਸੁ ਕਰਹਿੰ ਪ੍ਰੇਮ ਜੁਤਿ ਹੋਈ' ॥ ੩੧ ॥ ਪ੍ਰੇਮ ਚੰਦ ਸੁਨਿ ਧੀਰਜ ਪਾਯੋ।ਬੋਲਿ ਗਲਿਕ ਕੋ ਸਮੋ ਸੁਧਾਯੋ । ਜੋਤਿਕ* ਰੀਤਿ ਸੁਧਾਰਨਿ ਕਰੀ†। ਚੌਂਕੀ ਪਰ ਬਿਠਾਇ ਸ਼ੁਭ ਘਰੀ ॥ ੩੨ ॥ ਲਘੁ ਦੀਰਘ ਦੁੰਦਭਿ ਬਜਵਾਏ । ਸੰਗ ਨਫੀਰਨਿ ਰਾਗ ਮਿਲਾਏ।ਗੁਰ ਕੇ ਮਹਿਲ ਨਾਰਿਗਨ ਆਈ।ਗੁਰ ਤ੍ਰਿਯ ਤੂੰ ਕੋ[4] ਦੇਤਿ ਬਧਾਈ ॥ ੩੩ ॥ ਭਰਨੋ ਸਦਨ ਢੋਲਕ ਬਜਵਾਇ। ਪਿਕ ਬੈਨੀ ਮਿਲਿ ਗੀਤਨਿ ਗਾਇ। ਮੰਗਲ ਮਹਾਂ ਕਰਨੋ ਤਿਹ ਸਮੈਂ । ਬੈਠੇ ਸਤਿਗੁਰ ਜਗ ਪਗ ਨਮੈ ॥ ੩੪ ॥ ਪ੍ਰੇਮਚੰਦ ਲਖਿ ਭਾਗ ਭਲੇਰੇ । ਭਯੋ ਬਿਲੰਦ ਅਨੰਦ ਤਿਸ ਬੇਰੇ।ਆਇ ਗੁਰੂ ਕੋ ਬੰਦਨ ਕੀਨਿ।ਨਿਕਟਿ ਬਿਠਾਯੋ ਆਦਰ

---

[1]ਗੁਰੂ ਪੁੱਤ੍ਰ (ਨਾਲ) । [2]ਖਤ੍ਰੀਆਂ ਦੀ ਇਕ ਜ਼ਾਤ ਹੈ । [3]ਤਿੰਨਾਂ ਮਹਿਲਾਂ ਨੂੰ । *ਪਾ:—ਜੋਤਿਕ।

†ਪਿੱਛੇ ਕਈ ਥਾਂਈ ਦੱਸ ਆਏ ਹਾਂ ਕਿ ਜੋਤਿਸ਼ ਆਦਿ ਗੁਰੂ ਘਰ ਵਿਚ ਪ੍ਰਵਾਣ ਨਹੀਂ ਸਨ, ਜੋ ਕੁਛ ਸਿੱਖਾਂ ਵਿਚ ਤਦੋਂ ਵਰਤ ਰਿਹਾ ਸੀ ਉਸ ਪਰ ਭਾਈ ਗੁਰਦਾਸ ਜੀ ਦੀ ਉਗਾਹੀ ਇਸ ਪ੍ਰਕਾਰ ਹੈ:—

ਗੁਰ ਸਿੱਖ ਸੰਗਤ ਮਿਲਾਪ ਕੋ ਪ੍ਰਤਾਪ ਐਸੋ ਪ੍ਰਤਿਬੂਤ ਏਕ ਟੇਕ ਦੁਬਿਧਾ ਨਿਵਾਰੀ ਹੈ । ਪੁਛਤਿ ਨ ਜੋਤਿਕ ਅਉ ਵੇਦ ਬਿਤ ਵਾਰ ਕਛੁ ਗ੍ਰਹ ਅਉ ਨਿਛੱਤ੍ਰ ਕੀ ਨ ਸ਼ੰਕਾ ਉਰਧਾਰੀ ਹੈ । ਜਾਨਤ ਨ ਸਗਨ ਲਗਨ ਆਨ ਦੇਵ ਮੇਵ ਸਬਦ ਸੁਰਤਿ ਲਿਵ ਨੇਹ ਨਿਰੰਕਾਰੀ ਹੈ । ਸਿੱਖ ਸੰਤ ਬਾਲਿਕ ਸ਼੍ਰੀ ਗੁਰ ਪ੍ਰਤਿਪਾਲਿਕ ਹਇ ਜੀਵਨ ਮੁਕਤਿ ਗਤਿ ਬ੍ਰਹਮ ਬੀਚਾਰੀ ਹੈ ॥ ੪੪੮ ॥ [ਭਾ: ਗੁ

ਦੀਨ ॥ ੩੫ ॥ ਪਾਂਧੇ ਤਥਿ ਸਭਿ ਬਿਧਿ ਕਰਿਵਾਈ। ਗ੍ਰਹ ਨਵ ਗਨਪਤਿ ਵਿਸ਼ਨੁ ਪੁਜਾਈ* ॥ ਆਗਜਾ ਪਾਇ ਉਠਜੋ ਹਰਖਾਯੋ। ਪ੍ਰੇਮ ਚੰਦ ਗੁਰ ਪ੍ਰਥਮ ਮਨਾਯੋ ॥ ੩੬ ॥ ਸੁਰਜਮਲ ਮੁਖ ਖਾਰਕ[1]ਦੀਨੋ। ਕੁੰਕਮ[2]ਤਿਲਕ ਭਾਲ ਮੈਂ ਕੀਨੋ। ਮੰਗਲ ਭਯੋ ਅਨੇਕ ਪ੍ਰਕਾਰੇ। ਮੋਦਕ ਮੋਦਥਿ ਲੈ ਤਿਸ ਬਾਰੇ[3] ॥ ੩੭ ॥ ਸਭਿਨਿ ਬਿਖੈ ਬਹੁਤੇ ਬਰਤਾਏ। ਪਿਖਿ ਉਤਸਵ ਕੋ ਉਰ ਹਰਖਾਏ। ਜਾਚਕ ਗਨ ਕੋ ਧਨ ਬਹੁ ਦੀਨਿ। ਲੈ ਲੈ ਸਭਿਨਿ ਸੁਜਸੁ ਕੋ ਕੀਨਿ ॥੩੮॥ ਪ੍ਰੇਮਚੰਦ ਸਗਰੀ ਬਿਧਿ ਕਰਿ ਕੈ। ਗਮਨਜੋ ਸਦਨ ਅਨੰਦ ਕੋ ਧਰਿਕੈ। ਜਾਇ ਤਹਾਂ ਉਤਸਵ ਕੋ ਕੀਨਾ। ਕਹਿ ਕੁਟੈਥ ਕੋ ਹਰਖ ਸੁ ਦੀਨਾ ॥ ੩੯ ॥ ਇਤ ਸਤਿਗੁਰੁ ਮੇਲਾ ਕਰਿ ਆਛੇ। ਸਹਤ ਮਸੰਦ ਬਿਸਰਜਤਿ[4]ਪਾਛੇ।ਜਥਾ ਜੋਗ ਦੈਦੈ ਸਿਰਪਾਓ।ਤਿ ਸੀਦੇਸ਼ ਭੇਜੇ ਕਰੁਨਾਉ[5] ॥੪੦॥ ਸਕਲ ਅਨੰਦ ਪਾਇ ਜਸੁ ਕਹੈਂ। ਗਮਨੇ ਸਭਿ ਦੇਸ਼ਨਿ ਜਿਮ ਕਹੈਂ। ਸੰਗਤਿ ਨਿਜ ਨਿਜ ਸਦਨ ਸਿਧਾਰੀ। ਜਹਿਂ ਕਹਿਂ ਕੀਰਤਿ ਗੁਰੁ ਉਚਾਰੀ ॥ ੪੧ ॥ ਰਾਮੋ ਸਹਤ ਜ ਸਾਈਂ ਦਾਸ। ਹਾਥ ਜੋਰਿ ਕੀਨਸਿ ਅਰਦਾਸ। [6]ਦਿਹੁ ਰਜ਼ਾਇ ਕਰੁਨਾ ਕੋ ਠਾਨਿ। ਰਹੋ ਦਿਵਸ ਬਹੁ, ਕਰਹਿਂ ਪਯਾਨ। ॥ ੪੨ ॥ ਆਪ ਅਗਵਨ ਹੋਇ ਤਿਸ ਦੇਸ਼। ਤਹਿਂ ਦਰਸ਼ਨ ਕੋ ਚਹਿਤਿ ਅਸ਼ੇਸ਼[6]। ਤਥਿ ਸਤਿਗੁਰ ਨਿਜ ਸਾਰੀ[7] ਜਾਨਿ। ਮੁਖ ਮੁਸਕਾਵਤਿ ਕੀਨਿ ਬਖਾਨਿ ॥ ੪੩ ॥ [8]ਪ੍ਰਥਮ ਰਹੋ ਤੁਮ ਘਰ ਚਿਰ ਕਾਲ। ਬਹੁਰ ਆਇ ਹਮ ਬਸਹਿਂ ਬਿਸਾਲ।ਰਹਹੁ ਪ੍ਰਤੀਖਤਿ,ਨਿਸ਼ਚ ਐ ਹੌਂ।ਤੁਮਰੇ ਪ੍ਰੇਮ ਰਹਨਿ ਨਹਿਂ ਦੈ ਹੈ' ॥ ੪੪ ॥ ਤ੍ਰੈ ਦਮੋਦਰੀ ਆਦਿਕ ਜੋਈ। ਮਿਲਿ ਕਰਿ ਸਭਿਹਿ ਨਮਹਿਂ ਕਰਿ ਸੋਈ। ਗਏ ਛਰੋਲੀ ਕੋ ਸੁਖ ਪਾਇ। ਨਿਤ ਸਤਿਗੁਰ ਸਿਮਰਹਿਂ ਚਿਤ† ਪਾਇ॥੪੫॥ ਸ਼੍ਰੀ ਗੁਰਦਿੱਤੇ ਪਿਤ ਰੁਖ ਜਾਨਿ। ਆਇਸੁ ਪਾਇ ਤਿਆਰੀ ਠਾਨਿ। ਨੱਤੀ ਧੀਰਮੱਲ ਲੈ ਗੋਦ। ਸਭਿ ਸਾਸਨਿ ਸੰਗ ਮਿਲੀ ਪ੍ਰਮੋਦ ॥੪੬॥ ਨਮਸਕਾਰ ਕਰਿ ਸਮੈਦਨ ਚਰੀ। ਸ਼੍ਰੀ ਕਰਤਾਰ ਪੁਰੇ ਮਗ ਪਰੀ। ਸ਼੍ਰੀ ਗੁਰਦਿੱਤਾ ਪਹੁੰਚਜੋ ਜਾਇ। ਥਸੇ ਤਹਾਂ ਹੀ ਸੁਖ

---

[1]ਛੁਹਾਰਾ। [2]ਕੇਸਰ ਦਾ। [3]ਖੁਸ਼ੀ ਖੁਸ਼ੀ ਤਿਸ ਵੇਲੇ ਲੱਡੂ ਲੈ ਕੇ। [4]ਵਿਦਾ ਕੀਤਾ। [5]ਕਰੁਨਾਉ= ਕ੍ਰਿਪਾ ਕਰ ਕੇ। [ਸੰਸ:, ਕਰੁਣਾ] (ਅ) ਕਰਿ+ਨਾਉਂ=ਨਾਉਂ ਲੈ ਕੇ (ਮਸੰਦਾਂ ਦਾ), ਭਾਵ ਸਨਮਾਨ ਕਰ ਕੇ। (ਦ) ਕਰਨਾਉ=ਕਾਰਦਾਰ, ਕਰਿੰਦੇ। [6]ਸਾਰੇ। [7]ਸਾਲੀ।

*ਦੇਖੋ ਰਾਸ ੪ ਅੰਸੂ ੪ ਅੰਕ ੩੮ ਦੀ ਹੇਠਲੀ ਟੂਕ। †ਪਾ:—ਸੁਖ।

ਉਪਜਾਇ ॥੪੭॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਮਤ ਕਾਲੇ 'ਸੂਰਜ ਮਲ ਸਗਾਸੀ' ਪ੍ਰਸੰਗ ਵਰਨਨੇ ਨਾਮ ਪਥਮੋ ਅੰਸੂ ॥ ੧ ॥

੨. [ਭਾਈ ਗੁਰਦਾਸ ਨੇ ਘੋੜੇ ਖ਼ਰੀਦਣੇ]।

ਦੋਹਰਾ। ਕੁਛਕ ਕਥਾ ਗੁਰਦਾਸ ਕੀ ਸੁਨਹੁ ਸਕਲ ਗੁਰ ਦਾਸ[1]। ਗੁਰ ਮਾਧਾ ਦੁਸ਼ਤਰ ਮਹਾਂ ਕਰਿ ਲੀਜਹਿ ਨਿਰਜਾਸ[2]॥ ੧ ॥ ਚੌਪਈ ॥ ਏਕ ਦਿਵਸ ਗੁਰ ਸਭਾ ਮਝਾਰੇ। ਸਿਦਕੀ ਸਿਖ ਬੈਠੇ ਮਦ ਧਾਰੇ। ਭਗਤੂ ਬਹਿਲੋ ਆਦਿਕ ਥਿਰੇ। ਜੇਠਾ ਥਿਧੀਆ ਸ਼ੁਭ ਮਤਿ ਕਰੈ॥੨॥ ਬੈਠਜੋ ਢਿਗ ਪ੍ਰਬੀਨ ਗੁਰਦਾਸ। ਸਿੱਖੀ ਕੋ[3] ਹੁਇਂ ਥਾਕ ਬਿਲਾਸ। ਕਹਤਿ ਭਏ 'ਗੁਰ ਕਰੁਨਾ ਧਰੈਂ। ਮਾਧਾ ਤੇ ਸੁਬਚਾਵਨਿ ਕਰੈਂ ॥੩॥ ਮਨ ਠਹਿਰਾਵੈਂ ਚਰਨ ਮਝਾਰਾ। ਸਹੈ ਕਸੌਟੀ ਸੋ ਸਿਖ ਭਾਰਾ। ਗੁਰ ਕੇ ਚਰਿਤ ਨ ਜਾਹਿਂ ਬਿਚਾਰੇ[4]। ਪਿਖਿ ਕਰਿ ਭਰਮਹਿਂ ਸਿੱਖ ਬਿਚਾਰੇ[5] ॥੪॥ ਸਭਿ ਮਹਿਂ ਤੁਬਿ ਬੋਲਜੋ ਗੁਰਦਾਸ। 'ਜੋ ਕਰਿ ਹੋਇ ਸਿੱਖ ਗੁਰ ਪਾਸ। ਸਿੱਖੀ ਕੋ ਨਿਰਬਾਹਨਿ ਕਰੈ। ਜਨੋਂ ਕਨੋਂ ਕਰਿ ਉਰ ਭਰਮ ਨ ਧਰੈ॥੫॥ ਜੋਕਰਿ ਸਾਂਗ ਅਰੰਭੈਂ ਪਰਖਨਿ[6]। ਧਾਰੈਂ ਰੂਪ ਬਿਪਰਜੈ ਕੁਛ ਤਨ[7]। ਕਿਧੌਂ ਗਿਰਾ ਕਹਿਂ ਔਰ ਪੁਕਾਰੀ। ਕੈ ਸੁਭਾਵ ਬਿੱਪ੍ਰੀਤੈ ਧਾਰੀ ॥ ੬ ॥ ਕਿਧੌਂ ਅਜੋਗ ਕਰਾਵਹਿਂ ਕੈਸੇ। ਆਗੇ ਕਹੀ ਕਰੀ ਨਹਿਂ ਜੈਸੇ[8]। ਸਿੱਖ ਸਿਦਕ ਅਪਨੋ ਦ੍ਰਿੜ ਰਾਖੈ। ਸਹੈ ਕਸੌਟੀ ਮਨ ਕੋ ਗਾਖੈ[9]॥੭॥ਅਪਨੀ ਕਵਿਤਾ ਬਿਖੈ ਬਨਾਈ। ਸੋ ਤੁਕ ਪਠਿ ਕਰਿ ਸਭਿਨਿ ਸੁਨਾਈ। 'ਜੋ ਗੁਰ ਸਾਂਗ ਕਛੂ ਬਰਤਾਰੈ। ਦਿਢ ਸਿਖ ਰਹੈ ਸਿਦਕ ਨਹਿਂ ਹਾਰੇ*' ॥ ੮ ॥ ਸੁਨਿ ਸਿੱਖਨਿ ਪੁਨ ਭਨੀ ਸੁ ਬਾਨੀ। 'ਹੈ ਐਸੇ ਤੁਮ ਜਥਾ ਬਖਾਨੀ। ਤਉ ਬਿਸਾਲ ਪ੍ਰਬਲ ਗੁਰ ਮਾਧਾ। ਕੌਨ ਕੌਨ ਨਹਿਂ ਇਨਹਿਂ ਭ੍ਰਮਾਧਾ ॥ ੯ ॥ ਸਿਦਕ ਰਾਖਿਬੋ ਮੁਸ਼ਕਲ ਅਹੈ। ਜਿਨਹੁ ਕਰੈ ਤਪ ਕਾਨਨ ਰਹੈ। ਮੁਨਿ ਜਨ ਸੁਰ ਗੰਧ੍ਰਬ ਕੋ ਗਿਨੀਯਹਿ। ਜਿਨਹੁ ਗਿਨੈ ਕੋ ਅੰਤ ਨ ਭਨੀਅਹਿ॥੧੦॥ਪ੍ਰਭੁ ਮਾਧਾ ਨੇ ਘਨੇ ਭ੍ਰਮਾਏ। ਤਰੀ ਨ ਕਿਮ ਬਿਨ ਗੁਰੂ ਸਹਾਏ[10]। ਸੁਨਿ ਕੈ ਪੁਨਿ ਗੁਰਦਾਸ ਬਖਾਨੀ। ਕਰੀ ਹੁਤੀ ਜੋ ਅਪਨੀ

[1] ਹੇ ਗੁਰੂ ਜੀ ਦੇ ਸਿਖੋ! [2] ਨਿਰਨੇ ਕਰ ਲਓ। [3] ਸਿੱਖੀ ਬਾਬਤ। [4] ਭਾਵ ਬੁੱਧੀ ਨਾਲ ਸਮਝਣ ਲਗਿਆਂ ਕਈ ਵੇਰ ਸਮਝੇ ਨਹੀਂ ਪੈਂਦੇ। [5] ਸਾਂਗ ਅਰੰਭ ਦੇਣ (ਗੁਰੂ ਜੀ) ਪਰਖਨ ਲਈ ਸਿਖਾਂ ਨੂੰ। [6] ਸਰੀਰ ਦਾ। [7] ਜਿਵੇਂ ਨਾ (ਕਿਸੇ) ਅੱਗੇ ਕਹੀ ਹੋਵੇ ਤੇ ਨਾ (ਕਿਸੇ) ਕੀਤੀ ਹੋਵੇ। [8] ਕਸੌਟੀ ਸਹਿੰਦੇ ਹਨ ਤੇ ਮਨ ਨੂੰ ਬੇਵਸਾ ਨਹੀਂ ਹੋਣ ਦੇਂਦੇ। (ਅ) ਕਸੌਟੀ ਸਹਿਣੀ ਤੇ ਮਨ ਨੂੰ ਪਰਖਣਾ। [9] ਗੁਰੂ ਜੀ ਦੀ ਸਹਾਇਤਾ ਬਿਨਾਂ ਕਿਵੇਂ ਬੀ (ਕਿਸੇ ਨੇ) ਨਹੀਂ ਤਰੀ।

*ਜੋ ਗੁਰ ਸਾਂਗ ਵਰੋਂਤਦਾ ਸਿਖ ਸਿਦਕ ਨ ਹਾਰੇ। [ਭਾ: ਗੁ: ਵਾ: ੩੫–੨੦.

ਬਾਨੀ ॥ ੧੧ ॥ਦੋਹਰਾ ॥ 'ਅੰਬਰ ਪਾਟੇ ਥਿੱਗਲੀ ਲਾਇ ਕਰਹਿ ਕੁੜਿਆਰ'। ਇੱਤ੍ਰਾਦਿਕ ਨਰ ਅਲਪ ਜੇ ਦੇਤਿ ਸਿਦਕ ਕੋ ਟਾਰਿ॥੧੨॥ ਚੌਪਈ ॥ ਨਰ ਸਿੱਖੀ ਮਹਿੰ ਗਾਢੋ ਜੋਇ। ਗੁਰੂ ਸਿਦਕ ਮਨ ਰਾਖਿ ਪਰੋਇ। ਜਨੋਂ ਕਨੋਂ ਕਰਿ ਮਤਿ ਕੋ ਥਿਰ ਗਹੈ।ਹੁਇ ਗਾਢੋ ਹਲਿਬੋ ਨਹਿੰ ਲਹੈ'॥੧੩॥ ਸੁਨਿ ਸਿੱਖਨਿ ਕੀ ਚਰਚਾ ਚਾਰੁ। ਸ਼੍ਰੀ ਹਰਿਗੋਬਿੰਦ ਰਿਦੈ ਬਿਚਾਰੁ।—ਅਪਰ ਸਰਬ ਗੁਰ ਆਸ਼੍ਰਾ ਚਹੈਂ[2]। ਨਿਜ ਬਿਸ੍ਵਾਸ ਗੁਰਦਾਸਹਿ ਕਹੈਂ[3] ॥ ੧੪ ॥ ਯਾਂਤੇ ਬੀਜ ਮਾਤ੍ਰ ਅਹੰਕਾਰ*। ਹੈ ਇਸ ਬਿਖੈ ਸੁ ਬੁਰੋ ਬਿਕਾਰ। ਰਹਿਬੋ ਸਦਾ ਸਮੀਪ ਹਮਾਰੇ। ਚਹੀਅਹਿ ਉਰ ਤੇ ਮੂਲ ਉਖਾਰੇ ॥ ੧੫ ॥ [4]ਇਮ ਹੈਂਕਾਰ ਬਿਨਾਸਨੋ ਜੋ ਨ। ਤਉ ਹਮ ਕੋ ਚਹੀਅਤਿ ਹਤਿ ਦੇਨਿ[5]। ਦੇਹਿੰ ਕਸੌਟੀ, ਸਹੈ ਕਿ ਨਾਂਹੀ। ਕਰਹਿੰ ਕ੍ਰਿਤੀ ਕੁਛ ਪਰਖਨ ਮਾਂਹੀਂ[6] ॥ ੧੬ ॥ ਗਰਬਤਿ ਚਿਤ, 'ਮੈਂ ਸਿੱਖ ਬਿਸਾਲ'। ਜਾਨਨੋ ਪਰੈ, ਪਰਖਿਬੇ ਕਾਲ[7]—। ਇਮ ਸਤਿਗੁਰ ਉਰ ਮੈਂ ਠਹਿਰਾਈ। ਕਿਤਿਕ ਸਮੈਂ ਮੈਂ ਸਭਿਨਿ ਸੁਨਾਈ॥ ੧੭॥ 'ਕਹੂੰ ਤੁਰੰਗ ਜਿ ਹੋਹਿੰ ਬਿਕਾਊ। ਚਾਹਤਿ ਲੀਏ ਆਇ ਮਨ ਭਾਊ। ਹਿਤ ਅਪਨੇ ਭੀ ਹਮ ਅਸੁ ਲੈਬੇ। ਅਰੁ ਜੋਧਾਨ ਕਿਤਿਕ ਹੈਂ ਦੈਬੇ'॥੧੮॥ ਸੁਨਿ ਸਤਿਗੁਰ ਤੇ ਸਿਖ ਸਮੁਦਾਇ। 'ਧੰਨੀ ਘੋਪ ਦੇਸ਼ ਬਹੁ ਪਾਇ'। ਇੱਤ੍ਰਾਦਿਕ ਗਨ ਥਾਨ ਬਤਾਏ।'ਆਨਹੁ ਖੋਜਿ ਖੋਜਿ ਜੋ ਜਾਏ' ॥ ੧੯ ॥ ਨਿਜ ਨਿਜ ਮਤਿ ਅਨੁਸਾਰ ਬਤਾਈ। ਨਹੀਂ ਬਾਤ ਕੁਛ ਗੁਰ ਮਨ ਭਾਈ। ਏਕ ਸੁਭਟ ਪਸ਼ਚਮ ਦਿਸ਼ਿ ਬਾਸੀ। ਕਰ ਕੋ ਜੋਰਤਿ ਗਿਰਾ ਪ੍ਰਕਾਸ਼ੀ॥੨੦॥ 'ਜਸ ਤੁਰੰਗ ਚਾਹਹੁ ਗੁਰ ਪੂਰੇ। ਤਸ ਕਾਬਲ ਮਹਿੰ ਪ੍ਰਾਪਤਿ ਰੂਰੇ। ਰਾਵਰ ਕੇਰ ਅਰੂਢਨਿ ਜੋਗ। ਆਨਹਿੰ, ਪਠਹੁ ਸੁਮਤਿ ਜੁਤਿ ਲੋਗ' ॥ ੨੧ ॥ ਜੋ

[1]ਅਕਾਸ਼ ਪਾਟੇ ਨੂੰ ਟਾਕੀ ਝੂਠੇ ਲਾਇਆ ਕਰਦੇ ਹਨ। [2]ਹੋਰ ਸਿਖ ਸਾਰੇ ਗੁਰੂ ਦਾ ਆਧਾਰ ਚਾਹੁੰਦੇ ਹਨ। ਪਾਠਾਂਤ੍ਰ—'ਆਸ਼ਾ' ਭੀ ਮਿਲਦਾ ਹੈ। [3]ਭਾਈ ਗੁਰਦਾਸ ਜੀ ਨਿਰਾ ਸਿੱਖ ਦਾ ਅਪਣਾ ਭਰੋਸਾ ਹੀ ਆਖਦੇ ਹਨ। [4]ਭਾਵ, ਸੁਤੇ ਸਤਿਸੰਗ ਵਿਚਾਰ ਆਦਿਕਾਂ ਨਾਲ ਇਸਤਰ੍ਹਾਂ ਆਪੇ ਜੇ ਇਹ ਹੈਂਕਾਰ ਇਨ੍ਹਾਂ ਦਾ ਨਹੀਂ ਨਾਸ਼ ਹੋਇਆ ਤਾਂ ਸਾਨੂੰ ਖਾਸ ਕੋਈ ਚੋਜ ਵਿਖਾਕੇ ਇਨ੍ਹਾਂ ਦਾ ਹੈਂਕਾਰ ਨਾਸ਼ ਕਰਨਾ ਚਾਹੀਦਾ ਹੈ। [5]ਪਰਖਨ ਲਈ ਕੋਈ ਕੌਤਕ ਕਰੀਏ। [6]ਪਰਖਣੇ ਸਮੇਂ। [7]ਸਿਆਣੇ ਆਦਮੀਆਂ ਨੂੰ।

*ਬੀਜ ਮਾਤ੍ਰ ਅਹੰਕਾਰ ਬੜੀ ਮੁਸ਼ਕਲ ਦੂਰ ਹੁੰਦਾ ਹੈ ਅਰ ਬੜੇ ਵਡਿਆਂ ਵਿੱਚ ਹੁੰਦਾ ਹੈ, ਇਸ ਨਾਲ ਭਾਈ ਗੁਰਦਾਸ ਨੂੰ ਸਾਧਾਰਣ ਹੈਂਕਾਰੀਆ ਵਾਂਙ ਨੀਵਾਂ ਸਮਝ ਲੈਣਾ ਭੁੱਲ ਹੋਵੇਗਾ। ਲੋਭਾਵਿੱਦਜਾ ਤੇ ਬੀਜ ਮਾਤ੍ਰ ਹੈਂਕਾਰ ਬਹੁਤ ਉੱਚੇ ਜਗਿਆਸੂਆਂ ਤੇ ਭੀ ਕਈ ਵੇਰ ਸੰਤਾਂ ਦੀ ਅੰਤਮ ਕਮਜ਼ੋਰੀ ਹੁੰਦੀ ਹੈ।

ਆਛੇ ਪਰਖਹਿੰ ਗੁਨ ਅੰਗ। ਹੋਵਹਿੰ ਚਪਲ ਸਬੇਗ ਤੁਰੰਗ। ਬਡੀ ਬਛੀ ਕੀਮਤ ਕੇ ਅਹੈਂ। ਦੇ ਧਨ ਕਰਿ ਪਸੰਦ ਕੋ ਲਹੈਂ'॥ ੨੨ ॥ ਸ਼੍ਰੀ ਹਰਿ ਗੋਵਿੰਦ ਸੁਨਿ ਕਰਿ ਮਾਨੀ।'ਨਿਸ਼ਚੈ ਤਹਾਂ ਤੁਰੰਗ ਗੁਨ ਖਾਨੀ।ਜੋ ਕਿਕਾਨ ਬਡ ਕੀਮਤ ਕੇਰਾ। ਸੋ ਪਸ਼ਚਮ ਦਿਸ਼ਿ ਕੋ ਹੀ ਹੇਰਾ'॥੨੩॥ਤਬਿ ਗੁਰਦਾਸ ਦਿਸ਼ਾ ਗੁਰ ਦੇਖਾ। ਕਹਯੋ 'ਕਿ ਤੁਮ ਤੇ ਕੌਨ ਵਿਸ਼ੇਖਾ।ਬ੍ਰਿੱਧ ਬੈਸ ਗੁਰ ਪਾਸ ਬਿਤਾਈ[1]। ਸਕਲ ਭਾਂਤਿ ਕੀ ਸ਼ੁਭ ਮਤਿ ਪਾਈ।੨੪॥ਉਭੈ[2]ਤੁਰੰਗਮ ਹੇਤੁ ਹਮਾਰੇ।ਲਜਾਉਸਬੇਗ ਚਪਲ ਬਲਭਾਰੇ।ਸੁਭਟਨਹੇਤੁਅਪਰਪਿਖਿ ਆਨਹੁ। ਲੇਹੁ ਸੰਗ ਧਨ ਗਨ ਪ੍ਰਸਥਾਨਹੁ ॥ ੨੫ ॥ ਪ੍ਰਥਮ ਪੁਚਾਵਹੁ ਪਾਸ ਹਮਾਰੇ। ਪਰਖਿ ਲੈਹਿੰਗੇ ਜਿਮ ਗੁਨ ਭਾਰੇ। ਤੁਮ ਤਹਿੰ ਟਿਕਹੁ ਸਿੱਖ ਜਬਿ ਜਾਇ। ਤਬਿ ਦੀਜਹਿ ਧਨ, ਮੋਲ ਬਤਾਇ[3]' ॥੨੬॥ ਇਮ ਆਯਸੁ ਕੋ ਸੁਨਿਕਰਿ ਮਾਨੀ। 'ਮੈਂ ਜੈ ਹੌਂ,ਅਸੁ ਲਜਾਉਂ'ਬਖਾਨੀ।ਤਬਿ ਬੇਸਰ[4] ਲਾਦੀ ਧਨ ਸਾਥ। ਦੈ ਪੰਚਾਸ ਹਜ਼ਾਰ ਸੁ ਨਾਥ॥ ੨੭ ॥ ਨਰ ਕੇਤਿਕ ਤਿਹ ਸੰਗ ਪਠਾਏ।ਹਿਤ ਤਕਰਾਈ ਧਨ ਸਮੁਦਾਏ। ਕਰਿ ਗੁਰ ਬੰਦਨ ਪੰਥ ਪਧਾਰਾ। ਨਿਸ ਬਿਸਰਾਮਹਿੰ ਸ਼੍ਰਮ ਨਿਰਵਾਰਾ॥ ੨੮ ॥ ਦਿਵਸ ਪਧਾਨਹਿੰ ਪਸ਼ਚਮ ਓਰੇ। ਬੂਝਤਿ ਜਾਤਿ 'ਹੋਹਿੰ ਕਿਤ ਘੋਰੇ ?'। ਔਰਾਵਤੀ ਉਲੰਘਤਿ ਚਾਲਾ। ਚੰਦ੍ਰਭਗਾ[5] ਤਰਿ ਗਯੋ ਬਿਸਾਲ॥੨੯॥ਪੁਨਹਿ ਬਿਦਸਤਾ[6] ਤੇ ਹੁਇ ਪਾਰਾ। ਚਲਤਿ ਸਿੰਧੁ' ਨਦ ਜਾਇ ਨਿਹਾਰਾ। ਭਜਿ ਪਸ਼ੌਰ ਕੋ ਆਗੇ ਗਯੋ। ਕਾਬਲ ਜਾਇ ਬਿਲੋਕਤਿ ਭਯੋ॥੩੦॥ ਡੇਰਾ ਕਰਿ ਘੋਰੇ ਪੁਨ ਬੂਝੇ।ਨਰਨ ਬਤਾਏ ਜਿਹ ਬਿਧਿ ਸੂਝੇ[7]।ਅਗਲੇ ਦਿਵਸ ਜਾਇ ਕਰਿ ਹੇਰੇ। ਫੇਰੇ ਚਪਲ ਸਬੇਗ ਬਡੇਰੇ ॥ ੩੧ ॥ ਦਰਬ ਮੋਲ ਪੰਚਾਸ ਹਜ਼ਾਰ। ਪੁਨ ਕਰਿ ਲੀਨਿ ਏਵ ਤਕਰਾਰ[8]। 'ਲੇ ਹਮ ਲੀਏ* ਦਰਬ ਤੁਵ ਦੈਹੈਂ। ਏਕ ਵੇਰ ਗੁਰ ਨਿਕਟਿ ਪਠੈ ਹੈਂ॥੩੨॥ਸੁਨਿ ਗੁਰ ਤੇ ਜਬਿ ਨਰ ਕੋ ਆਵੈ।ਤਤਛਿਨ ਦਰਬ ਸਰਬ ਹੀ ਪਾਵੈਂ'। ਸੁਨਤਿ ਸੁਦਾਗਰ ਥਾਕ ਬਖਾਨੇ। 'ਬਲੀ ਬਿਅੈਬ ਤੁਰੰਗ ਮਹਾਨੇ ॥ ੩੩ ॥ ਗੁਰ ਢਿਗ ਪਠਹੁ ਨ ਸੰਸਾ ਕੋਈ । ਪੀਛੇ ਲੈਹਿੰ ਮੋਲ ਜੋ

[1]ਭਾਵ ਬਹੁਤੀ ਆਯੂ। (ਅ) ਵਡੇ ਸਤਿਗੁਰਾਂ ਪਾਸ ਆਯੂ ਬਿਤਾਈ । [2]ਦੋ । [3]ਜੋ ਮੁੱਲ ਉਨ੍ਹਾਂ ਨੂੰ ਕਿਹਾ ਹੋਵੇ ਸੋ ਤਦੋਂ ਦੇ ਦੇਣਾ । [4]ਖੱਚਰ । [5]ਚਨਾਬ । [6]ਜੇਹਲਮ । [7]ਅਟਕ । [8]ਜਿਵੇਂ ਜਿਵੇਂ ਲੋਕਾਂ ਨੂੰ ਸੋਝੀ ਸੀ ਸੋ ਦੱਸੀ । [9]ਇਕਰਾਰ, ਪੰਜਾਬੀ ਵਿਚ ਅਕਸਰ ਇਕਰਾਰ ਨੂੰ ਤਕਰਾਰ ਬੋਲਦੇ ਹਨ, ਫਾਰਸੀ ਵਿਚ ਤਕਰਾਰ ਦੇ ਅਰਥ ਝਗੜਾ ਹਨ ।

*ਪਾ:—ਹਮ ਹੈਂ ਲੀਏ।

ਹੋਈ'।ਕਰਿ ਤਕਰਾਰ ਕਿਕਾਨ ਪਠਾਏ।ਮਗ ਕੋ ਉਲੰਘਿ ਸੁਧਾਸਰ ਆਏ॥ ੩੪ ॥ ਸਤਿਗੁਰ ਪਿਖਿ ਕਰਿ ਉਰ ਹਰਖਾਏ। ਚਢਿ ਕਰਿ ਫੇਰ ਧਵਾਇ ਫੈਧਾਏ। ਖਾਸ ਤਬੇਲੇ ਸੋ ਬੰਧਵਾਏ। ਪਠਨੋ ਸਿੱਖ ਤਿਸ ਦਿਸ਼ ਸਹਿਸਾਏ ॥ ੩੫ ॥ ਜਾਇ ਬਾਤ ਗੁਰਦਾਸ ਸੁਨਾਈ। 'ਘੋਰੇ ਸਤਿਗੁਰ ਲੀਏ ਬੰਧਾਈ। ਬਹੁਤ ਪਸੰਦ ਅਏ ਮਨ ਭਾਏ।–ਦੇਹੁ ਦਰਬ ਕੋ–ਭਾਖਿ ਪਠਾਏ' ॥੩੬॥ ਸੁਨਿ ਗੁਰਦਾਸ ਹਰਖ ਕੋ ਪਾਯੋ। ਤਤਛਿਨ ਪਠਿ ਨਰ ਨਿਕਟਿ ਬੁਲਾਯੋ। ਕਰਿ ਸਨਮਾਨ ਬਿਠਾਵਨਿ ਕੀਨਾ। 'ਲੇਹੁ ਮੋਲ ਗੁਰ ਨੇ ਕਹਿ ਦੀਨਾ' ॥ ੩੭॥ ਸੌਦਾਗਰ ਤੰਬੂ ਦਰ ਥਿਰਿਓ। ਬਿਚ ਗੁਰਦਾਸ ਜਾਇ ਤਬਿ ਵਰਿਓ। ਤਾਰੀ ਲਾਇ ਖੋਲਿ ਕਰਿ ਤਾਰੋ[1]। ਦਰਬ ਨਿਕਾਸਨਿ ਕੋ ਕਰ ਡਾਰੋ॥੩੮॥ ਭਈ ਠੀਕਰੀ ਜਿਤਿਕ ਰਜਤਪਨ। ਵਹਿਰ ਨਿਕਾਰੀ ਪਿਖਿ ਬਿਸਮਨੋ ਮਨ।ਪੰਚਹੁੰ ਖੱਚਰ ਪਰ ਦਸ ਭਾਰੇ[2]।ਖੋਲਿ ਖੋਲਿ ਸੋ ਸਕਲ ਨਿਹਾਰੇ॥੩੯॥ ਪਿਖੀ ਠੀਕਰੀ ਸਭਿ ਮਹਿ ਤੈਸੇ। ਚਿੰਤਾ ਅਧਿਕ ਬਿਚਾਰਤਿ ਐਸੇ।–ਇਹ ਕਜਾ ਕਾਰਨ ਲਖਨੋ ਨ ਜਾਈ ?। ਕਿਧੌਂ ਗੁਰੂ ਨੈ ਇਹੈ ਪਠਾਈ ॥੪੦॥ਕੈ ਕਾਰਨ ਕੁਛ ਹੋਯਹੁ ਔਰ। ਕੈ ਇਹੁ ਦਰਬ ਲੀਨਿ ਕਿਨ ਚੋਰਿ[3]। ਰਾਸ ਤੁਰਕ ਕੋ, ਗਹਹਿ ਉਜਾਗਰ।ਹਟਹਿ ਨ,ਧਨ ਅਬਿ ਲੇਹਿ ਸੁਦਾਗਰ॥੪੧॥ ਜੋ ਅਬਿ ਭਾਗ ਚਲੌਂ ਉਠਿ ਚੋਰੀ।ਬਨਹਿ ਨ ਗਮਨ ਮਿਲਿਨ ਗੁਰਓਰੀ[4]–। ਨਿਕਸਨੋ ਤਬਿ ਤੰਬੂ ਤੇ ਵਹਿਰ।ਕਹਨੋ ਸੁਦਾਗਰ ਸੋਂ 'ਕੁਛ ਠਹਿਰ॥੪੨॥ ਗਿਨਿ ਕਰਿ ਸਗਰੇ ਅਬਿ ਲੇ ਆਊਂ। ਲਗਹਿ ਬਿਲਮ ਕੁਛ, ਸ਼ੀਘ੍ਰ ਗਿਨਾਊਂ[5]।ਅਪਰ ਥਾਨ ਢਿਗ ਤਾਂਹਿ ਬਿਠਾਯੋ।ਆਪ ਬਹੁਰ ਤੰਬੂ ਪ੍ਰਵਿਸ਼ਾਯੋ ॥੪੩॥ ਦਰ ਕੋ ਪਿਖਤਿ ਸੁਦਾਗਰ ਥਿਰਨੋ। ਲਖਹਿ--ਗਿਨਹਿ ਧਨ ਅੰਤਰ ਥਰਨੋ–।ਅਪਰ ਉਪਾਵ ਨ ਕੁਛ ਬਨਿ ਆਯੋ। ਤੰਬੂ ਪਾੜ ਪਿਛੈ ਨਿਕਸਾਯੋ ॥ ੪੪ ॥ ਇਕ ਦੁਇ ਮਜ਼ਲ ਬਡੇਰੀ ਕਰਿ ਕੈ।–ਗੁਰ ਤਜਿ ਕਾਂਸ਼ੀ ਚਲੌਂ– ਬਿਚਰਿ ਕੈ।ਤਨ ਸੰਤਨ ਕੋ ਭੇਖ ਬਨਾਵਾ। ਕੋਇ ਨ ਕਰੈ ਚਿਨਾਰੀ ਪਾਵਾ[6] ॥ ੪੫ ॥ ਕੋਤਿਕ ਦਿਨ ਮਹਿ ਪ੍ਰਵਿਸ਼ਨੋ ਆਇ। ਕਾਂਸ਼ੀ ਮਹਿ ਸਹਿ ਚਿੰਤ ਬਸਾਇ। ਤਹਾਂ[7] ਸੁਦਾਗਰ ਦਰ ਕੋ ਹੇਰਤਿ । ਬਿਤਨੋ ਸਮਾਂ ਬਹੁ, ਪੁਨ ਸੋ

[1]ਕੁੰਜੀ ਲਾਕੇ ਜੰਦਰਾ ਖੋਲ੍ਹਕੇ। [2]ਦਸੇ ਭਾਰ। [3]ਕਿਸੇ ਨੇ ਚੁਰਾ ਲਿਆ ਹੈ। [4]ਗੁਰਾਂ ਦੀ ਤਰਫ ਜਾਣਾਂ (ਤੇ ਜਾਕੇ) ਮਿਲਨਾ ਨਹੀਂ ਬਣਦਾ। [5]ਗਿਣਾਂਗਾ ਛੇਤੀ ਪਰ ਕੁਛ ਦੇਰੀ ਲਗੇਗੀ। [6]ਪਛਾਣ ਨ ਸਕੇ। [7]ਭਾਵ ਕਾਬਲ ਵਿਚ।

ਟੋਰਤਿ ॥ ੪੬ ॥ 'ਅੰਤਰ ਤੇ ਅਵਾਜ਼ ਨਹਿੰ ਆਈ। ਬੈਠਨੋ ਡੇਢਕ ਜਾਮ ਬਿਤਾਈ'। ਉਠਿ ਕਰਿ ਅੰਤਰ ਹੇਰਨਿ ਕਰਨੋ। ਸੋ ਨਹਿੰ, ਦਰਬ ਖੁਲਨੋ ਤਹਿੰ ਪਰਨੋ ॥ ੪੭ ॥ ਜੋ ਗੁਰਦਾਸ ਸੰਗ ਨਰ ਅਹੈਂ। ਤਿਨਹਿ ਬੁਲਾਇ ਦਿਖਾਇ ਸੁ ਕਹੈ।'ਪਰਨੋ ਦਰਬ,ਨਹਿੰ ਦੇਵਨਹਾਰਾ। ਕਨੋਂ ਤਜਿ ਭਾਜਨੋ? ਕਹਾਂ ਬਿਚਾਰਾ'[1]?' ॥੪੮॥ ਸਗਰੇ ਨਿਕਟਿ ਖਰੇ ਤਬਿ ਕੀਨੇ।ਹਯ ਕੋ ਮੋਲ ਸੁ ਧਨ ਗਨ ਲੀਨੇ। ਬਾਕੀ ਸੌਂਪ ਦਿਏ ਤਿਨ ਪਾਸ। 'ਕਿਤ ਗੁਰਦਾਸ?' ਕਹਤਿ ਸਭਿ ਦਾਸ ॥ ੪੯ ॥ ਸਰਬ ਸਮਾਜ ਸੰਭਾਰਨ ਕੀਨਾ।ਦਾਸਨ ਗੁਰ ਦਿਸ਼ਿ ਕੋ ਮਗ ਲੀਨਾ। 'ਜਾਨਨੋ ਪਰੈ ਨਹੀਂ, ਕਸ਼ਾ ਹੋਵਾ ?। ਧਨ ਧਰਿ ਗਯੋ ਆਪ ਨਹਿੰ ਜੋਵਾ' ॥ ੫੦ ॥ ਆਇ ਮਿਲੇ ਸਤਿਗੁਰ ਕੇ ਪਾਸ। ਸਰਬ ਬਾਰਤਾ ਕਰੀ ਪ੍ਰਕਾਸ਼। 'ਨਹਿੰ ਜਾਨਨੋ ਕਿਤ ਗਾ ਗੁਰਦਾਸ। ਭਜਿ ਕਰਿ ਤੰਬੂ ਮਹਿੰ ਧਨ ਰਾਸ' ॥੫੧॥ ਸਤਿਗੁਰ ਤਬਿ ਜਾਨੀ ਨਿਜ ਮਾਯਾ।–ਗਯੋ ਭਾਜਿ ਸੋ ਰਿਦਾ ਭੁਮਾਯਾ। ਭਈ ਠੀਕਰੀ ਜਿਤਿਕ ਰਜਤਪਨ। ਭਾਜਨੋ ਦੇਖਤਿ ਹੁਇ ਅਧੀਰ ਮਨ–॥ ੫੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਭਾਈ ਗੁਰਦਾਸ' ਪ੍ਰਸੰਗ ਵਰਨਨੰ ਨਾਮ ਦੁਤੀਓ ਅੰਸੁ ॥ ੨ ॥

੩. [ਭਾਈ ਗੁਰਦਾਸ ਕਾਂਸ਼ੀ ਵਿਖੇ]।

ਦੋਹਰਾ ॥ ਨਿਕਸਨੋ ਭੋਰਾ ਤਯਾਗ ਕਰਿ ਹਿਮ ਰਿਤੁ ਥੀ ਤਿਸ ਕਾਲ। ਚਲਤਿ ਪੰਥ ਨਿਤ ਚਰਨ ਕਰਿ ਸ਼੍ਰਮ ਕੋ ਲਹਤਿ ਬਿਸਾਲ ॥ ੧ ॥ ਚੌਪਈ॥ ਅਧਿਕ ਬਸਤ੍ਰ ਬਿਨ ਸੀਤ ਨ ਜਾਵੈ। ਹੁਤੋ ਜੁ ਢਿਗ,ਤਿਹ ਕੌਨ ਉਠਾਵੈ। ਕਿਤ ਭੋਜਨ ਪ੍ਰਾਪਤਿ, ਕਿਤ ਨਾਂਹੀ। ਨਿਤਪ੍ਰਤਿ ਗਮਨਤਿ ਮਾਰਗ ਮਾਂਹੀ ॥ ੨ ॥ ਮਹਾਂ ਖੇਦ ਤੇ ਦੁਰਬਲ ਹੋਯੋ। ਨਹਿੰ ਆਗੈ ਅਸ ਸੰਕਟ ਜੋਯੋ। ਪਾਇਨਿ ਪਰੇ ਫਾਲਰੇ[2] ਘਨੇ। ਚਲਤਿ ਪੰਥ ਨਿਤ ਸ਼੍ਰਮ ਕੋ ਸਨੇ॥੩॥ਨੀਠ ਨੀਠ ਕਰਿ ਪ੍ਰਾਪਤਿ ਹੋਵਾ। ਕਿਤਿਕ ਦਿਵਸ ਮਹਿੰ ਸ਼ਿਵਪੁਰਿ[3] ਜੋਵਾ।ਕਿਸ ਥਲ ਜਾਇ ਕੀਨਿ ਬਿਸਰਾਮੂ। ਤਹਿੰ ਗੁਰ ਸੰਗਤਿ ਕੋ ਬਹੁ ਧਾਮੂ ॥੪॥ ਜੋ ਸਿਖ ਦਰਸ਼ਨ ਕੋ ਹਿਤ ਆਏ। ਤਿਨਹੁੰ ਪਛਾਨ ਲੀਨਿ ਹਰਖਾਏ।ਸਭਿਨਿ ਜੋਰਿ ਕਰ ਸੇਵਾ ਠਾਨੀ। ਚਰਨ ਪਖਾਰੇ ਤਾਤੇ ਪਾਨੀ[4] ॥ ੫ ॥ ਚਾਂਪਤਿ ਹੈਂ ਚਿਤ ਚੌਪ ਕਰੰਤੇ। ਸ੍ਵਾਦਲ ਭੋਜਨ ਕਰਿ ਅਚਵੰਤੇ। ਜੋ ਤਬਿ ਹੁਤੋ ਪੁਰੀ ਮਹਿਪਾਲਾ। ਸਿੱਖ ਗੁਰੂ ਕੋ ਪ੍ਰੀਤ ਬਿਸਾਲਾ ॥ ੬ ॥ ਸੁਨਿ ਮਹਿਮਾ ਇਸ ਕੀ ਬੁਲਵਾਯੋ। ਕਹਿ ਉਚਾਸਨਿ ਪਰ ਬੈਠਾਯੋ। ਬੂਝਤਿ ਭਯੋ ਗੁਰੂ

[1]ਕੀ ਵਿਚਾਰਿਆ ਹੈਸੁ ? [2]ਛਾਲੇ। [3]ਕਾਂਸ਼ੀ। [4]ਗਰਮ ਜਲ ਨਾਲ।

ਕੀ ਗਾਥਾ।ਤਬਿ ਗੁਰਦਾਸ ਭਨੀ ਨ੍ਰਿਪ ਸਾਥਾ॥੭॥'ਸਤਿਗੁਰ ਥਿਰੋ ਸੁਧਾਸਰ ਰਾਜੈਂ। ਜਪੇ ਨਾਮ, ਦਰਸ਼ਨ[1], ਦੁਖ ਭਾਜੈਂ'। ਨਿਜ ਬਾਨੀ ਮਹਿੰ ਗੁਰ ਜਸ ਗਾਯੋ।ਕਹਿ ਬਹੁ ਬਿਧਿ ਮਹਿਪਾਲ ਸੁਨਾਯੋ ॥੮॥ ਸੁਨਿ ਹਰਖਯੋ ਸ਼ੁਭ ਥਾਨ ਉਤਾਰਾ।ਪੁਨ ਗੁਰ ਸਿੱਖਨਿ ਨ੍ਰਿਪਹਿ ਉਚਾਰਾ।'ਰਾਮਦਾਸਗੁਰ ਅਰਜਨ ਪਾਸ। ਰਹਤਿ ਭਯੋ ਪੁਰਬ ਗੁਰਦਾਸ॥੯॥ਅਬਿ ਸ਼੍ਰੀ ਹਰਿਗੋਵਿੰਦ ਬਹੁ ਸੇਵਾ।ਮਹਿਮਾ ਇਸ ਕੀ ਸਮ ਗੁਰਦੇਵਾ। ਗੁਰੂ ਸਮੀਪੀ ਇਹ ਚਿਰਕਾਲੂ। ਕਰਿਵਾਏ ਕਹਿ ਸਿੱਖ ਨਿਹਾਲੂ' ॥ ੧੦ ॥ ਇੱਤਯਾਦਿਕ ਮਹਿਮਾ ਸੁਨਿ ਭਾਰੀ। ਪਗ ਪਾਹੁਲ ਲੈਬੇ ਇਛ ਧਾਰੀ। ਪੰਚਾਂਮ੍ਰਿੱਤ ਘਨੋ ਕਰਿਵਾਇ। ਨਿਕਟਿ ਲੀਨਿ ਗੁਰਦਾਸ ਬੁਲਾਇ ॥੧੧॥ ਹਾਥ ਜੋਰਿ ਕਹਿ 'ਪਾਹੁਲ ਦੈ ਹੋ। ਮੋਕਹੁ ਸਿੱਖ ਸਕਲ ਬਿਧਿ ਕੈ ਹੋ[2]'।ਪਗ ਪਾਹੁਲ ਦੇ ਤਬਿ ਗੁਰਦਾਸ।ਭਯੋ ਮਹਾਨ ਭਾਉ ਨ੍ਰਿਪ ਪਾਸ ॥ ੧੨ ॥ ਜਬਿ ਨ੍ਰਿਪ ਭਯੋ ਸਿੱਖ ਇਸ ਕੇਰਾ। ਪੁਰਿ ਮਹਿੰ ਜਸੁ ਪ੍ਰਗਟਾਯੁ ਬਡੇਰਾ। ਅਪਰ ਲੋਕ ਸਿਖ ਭਏ ਸੁ ਆਇ। ਨਿਤਪ੍ਰਤਿ ਬਨਹਿੰ ਮਨੁਜ[3] ਸਮੁਦਾਇ ॥ ੧੩ ॥ ਦੇਖਾ ਦੇਖੀ ਭਏ ਹਜ਼ਾਰੋਂ। ਗੁਰ ਕੋ ਸੁਜਸੁ ਬਿਥਾਰਿ ਉਚਾਰੋ। ਨਿਤ ਮਹਿਪਾਲਕ ਨਿਕਟਿ ਬੁਲਾਵੈ। ਗੁਰਬਾਨੀ ਇਮ ਪਾਸ ਪਢਾਵੈ ॥ ੧੪ ॥ ਅਰਥ ਸਮੇਤ ਸੁਨਹਿ ਮਨ ਲਾਈ। ਸਭਿ ਕੋ ਮਨ ਮਹਿੰ ਮੋਦ ਉਪਾਈ। ਅਧਿਕ ਚਤੁਰ ਸ੍ਰਿਦੁ ਬਾਕਨ ਕਹੈ। ਸੁਨਿ ਸਗਰੇ ਗੁਰ ਪ੍ਰੀਤੀ ਲਹੈਂ॥੧੫॥ਨ੍ਰਿਪ ਕੋ ਨਿਕਟਿ ਕਥਾ ਨਿਤ ਕਰੈ।ਸਭਿ ਸੰਗਤਿ ਸੁਨਿਬੇ ਹਿਤ ਜੁਰੈ। ਬਹੁ ਕੀਰਤਿ ਬਿਸਤੀਰਤਿ ਕੀਨਿ। ਫਿਰਹਿੰ ਸੰਗ ਗਨ ਲਖਯੋ ਪ੍ਰਬੀਨ ॥ ੧੬ ॥ ਭੂਪਤ ਕੋ ਗੁਰ* ਜਬਿ ਹੈ ਗਯੋ। ਸਕਲ ਨਗਰ ਸਨਮਾਨਤਿ ਭਯੋ। ਇਕ ਦਿਨ ਦਿਜ ਪੰਡਿਤ ਸੰਨਯਾਸੀ। ਸਭਿ ਮਿਲਿ ਕਰਿ ਆਏ ਇਸ ਪਾਸੀ ॥੧੭॥ ਨ੍ਰਿਪ ਕੋ ਗੁਰੂ ਲਖਯੋ ਲਲਚਾਏ[4]। ਨਿਜ ਮਤ ਲਯਾਵਨਿ ਹੇਤੁ ਅਲਾਏ। 'ਇਹ ਸ਼ਿਵਪੁਰਿ ਜਿਸ ਮਹਿੰ ਤੁਮ ਬਾਸਾ।ਯਾਂਤੇ ਬਨਹੁ ਰੁਦ੍ਰ ਕੇ ਦਾਸਾ॥੧੮॥ਬੈਠੇ ਕਰਹੁ ਸਦਾ ਸ਼ਿਵ ਧਯਾਨ। ਕਯਾ ਗੁਰ ਤੇ ਅਬਿ ਲੈਹੁ ਸੁਜਾਨ !'। ਤਬਿ ਗੁਰਦਾਸ ਕਹਯੋ 'ਸੁਨਿ ਲੀਜੈ। ਜੋ ਪਤਿਬ੍ਰਤਾ ਧਰਮ ਦਿਖਰੀਜੈ[5]॥੧੯॥ਪਰ ਪਤਿ[6] ਰਮਹਿ ਨਿੰਦ

[1]ਦਰਸ਼ਨ (ਕੀਤਿਆਂ)। [2]ਸਾਰੀ ਵਿਧੀ ਨਾਲ ਕਰੋ। [3]ਮਨੁਖ (ਸਿਖ) ਬਣਦੇ ਹਨ। [4]ਭਾਵ ਚਰਚਾ ਕਰਨ ਦੀ ਇੱਛਾ ਹੋਈ। [5]ਜੋ ਪਤਿਬ੍ਰਤਾ ਧਰਮ ਵਾਲੀ ਦਿੱਸ ਪਵੇ। [6](ਉਹ ਜੋ) ਪਰਾਇਆ ਪਤੀ। *ਇੱਥੇ ਗੁਰੂ ਦਾ ਭਾਵ ਮੁਰਸ਼ਦ ਹੈ, ਸਤਿਗੁਰੂ ਨਹੀਂ, ਇਹ ਗਲ ਸਿਧ ਹੋ ਜਾਉ ਜਦੋਂ ਭਾਈ ਜੀ ਸਭ ਨੂੰ ਸਤਿਗੁਰਾਂ ਦੇ ਚਰਨੀਂ ਲਾਉਣਗੇ।

ਜਗ ਗਾਵਹਿ। ਆਗੈ ਨਰਕ ਸਜ਼ਾਇਨਿ ਪਾਵਹਿ। ਇਮ ਗੁਰ* ਤਜਾਗ ਜਪਹਿ ਜੋ ਔਰ। ਹਲਤਿ ਪਲਤਿ ਮਹਿੰ ਲਹਹਿ ਨ ਠੌਰ ॥ ੨੦ ॥ ਜੋ ਗੁਰ ਦਯਾ ਤਾਂ ਸਭਿ ਕੀ ਦਯਾ। ਜੋ ਗੁਰ ਰਿਸਹਿ ਤ ਸਭਿ ਰਿਸ ਕਿਯਾ[1]। ਇਸ ਪਰ ਏਕ ਸਵੱਯਾ ਗਾਯੋ। ਸਭਿ ਬਿੱਪ੍ਰਨ ਕੌ ਤਬਹਿ ਸੁਨਾਯੋ॥੨੧॥† ਸ੍ਵੈਯਾ ॥ 'ਮਾਤ ਬਿਓਗ ਪਰੈ ਬਛਰਾ ਅਨ ਗਾਯ ਧਰੈ ਥਨ[1] ਲਾਤ ਲਗਾਵੈ। ਹੰਸ ਜੁ ਤਜਾਗ ਕੈ ਮਾਨ ਸਰੋਵਰ ਖੋਜਤਿ ਪੋਖਰ ਚੋਗ ਨ ਪਾਵੈ[2]। ਚੱਕ੍ਰਪਤੀ ਨਿਜ ਭੂਪਤਿ ਤਜਾਗ ਕੈ ਔਰ ਪੈ ਜਾਇਕੈ ਦਾਸ ਲਜਾਵੈ। ਤੈਸੇ ਗੁਰੂ ਸਿਖ ਸੇਵ ਕਰੈ ਜਗ ਔਰ ਸੁ ਦੇਵ, ਨ ਪਾਪ ਬਚਾਵੈ[3]' ॥ ੨੨ ॥ ਦੋਹਰਾ ॥ ਇੱਤਯਾਦਿਕ ਉੱਤਰ ਦੀਏ ਦਿਜਨਿ ਮਾਨ ਕਰਿ ਭੰਗ। ਇਕ ਸਤਿਗੁਰ ਕੋ ਆਸ਼ਰਾ ਨਿਸ਼ਚੈ ਕੀਨਿ ਅਭੰਗ ॥ ੨੩ ॥ ਚੌਪਈ ॥ ਜੁਗਲ ਜੋਰਿ ਕਰ ਦਿਜਹਿ ਬਖਾਨੀ[4]। 'ਸੈਸੇ ਏਕ ਹਰਹੁ ਗੁਨ ਖਾਨੀ!। ਸ਼੍ਰੀ ਗੁਰਦਾਸ ਬਿਮਲ ਮਤਿ ਮਾਨੀ[5]!। ਤੱਤ੍ਰ ਗਯਾਨ ਮਯ ਬੋਧ ਪ੍ਰਮਾਨੀ[6]!॥੨੪॥ਦੋਹਰਾ॥ ਗੋਵਿੰਦਾਦਿਕ ਰਾਮ ਇਤਿ ਬਰਨੇ ਸਿੰਮ੍ਰਿਤਿ ਪੁਰਾਨ[7]। ਭਿੰਨ ਨਾਮ ਤ੍ਰਿਪਤਾ-ਤਨੁਯ ਕਿਮ ਭਾਖਨੋ ਭਗਵਾਨ[8] ?॥ ੨੫ ॥ ਚੌਪਈ ॥ ਵਾਹਿਗੁਰੂ ਗੁਹ-ਯਾਰਥ ਬਖਾਨਹੁ[9]। ਨਿਗਮਾਗਮ ਕੀ ਸਾਖ ਪ੍ਰਮਾਨਹੁ[10]। ਕਿਯੋਂ ਕਾਲ

[1]ਹੋਰ ਗਾਂ ਦੇ ਥਣ ਨੂੰ ਢਹੇ ਤਾਂ। [2]ਛਪੜਾਂ ਨੂੰ ਖੋਜੇ ਤਾਂ (ਮੋਤੀਆਂ ਦੀ) ਚੋਗ ਨਹੀਂ ਪਾਉਂਦਾ। [3]ਤਿਵੇਂ ਗੁਰੂ ਦਾ ਸਿਖ ਜਗ ਵਿਚ ਹੋਰ ਦੇਵਤੇ ਦੀ ਸੇਵਾ ਕਰੇ (ਤਾਂ ਉਹ ਦੇਵਤਾ ਉਸ ਨੂੰ) ਪਾਪਾਂ ਤੋਂ ਨਹੀਂ ਬਚਾ ਸਕਦਾ। [4]ਬਾਹਮਣਾਂ ਨੇ ਕਿਹਾ। [5]ਨਿਰਮਲ ਮਤੀ ਵਾਲੇ ਮਹਾਯੋਗ। [6](ਤੁਸਾਡਾ) ਬੋਧ ਤਤ੍ਵਗਿਆਨ ਵਾਲਾ ਮੰਨਣੇ ਯੋਗ ਹੈ, ਭਾਵ ਤੁਸੀਂ ਤਤਵੇਤਾ ਹੋ ਅਸੀਂ ਇਹ ਮੰਨਦੇ ਹਾਂ। [7]ਰਾਮ ਗੋਬਿੰਦਾਦਿਕ (ਜੋ ਸਾਰੇ) ਨਾਮ ਸਿੰਮ੍ਰਤੀ ਪੁਰਾਨਾਂ ਵਿਚ ਕਥਨ ਕੀਤੇ ਹਨ। [8](ਇਨ੍ਹਾਂ ਨਾਮਾਂ ਤੋਂ) ਵੱਖਰਾ ਨਾਮ ਪ੍ਰਮਾਤਮਾਂ ਦਾ ਤ੍ਰਿਪਤਾ ਜੀ ਦੇ ਪੁੱਤ੍ਰ (ਸ਼੍ਰੀ ਗੁਰੂ ਨਾਨਕ ਦੇਵ ਜੀ) ਨੇ ਕਿਉਂ ਕਹਿਆ ਹੈ ? [9]ਗੁੱਝੇ ਅਰਥ ਕਥਨ ਕਰੋ। [10]ਵੇਦਾਂ ਸ਼ਾਸਤ੍ਰਾਂ ਦੀ ਉਗਾਹੀ ਦੇਕੇ ਸਿੱਧ ਕਰੋ।

*ਏਥੇ ਗੁਰੂ ਪਦ ਦਾ ਅਰਥ ਗੁਰੂ ਗਾਦੀ ਤੇ ਇਸਥਿਤ 'ਗੁਰ-ਅਵਤਾਰ' ਹੈ।

†ਦੋ ਲਿਖਤੀ ਨੁਸਖਿਆਂ ਵਿਚ ਇੱਥੇ ਭਾਈ ਗੁਰਦਾਸ ਜੀ ਦਾ ਅਸਲ ਕਵਿੱਤ ਵੀ ਦਿੱਤਾ ਹੋਇਆ ਹੈ, ਜਿਸਦਾ ਪਾਠ ਇਉਂ ਹੈ:—

ਕਵਿੱਤ ॥ ਜੈਸੇ ਬਛੁਰਾ ਬਿਛੁਰਿ ਪਰੈ ਆਨ ਗਾਇ ਥਨ ਦੁਗਧ ਨ ਪਾਨ ਕਰੈ ਮਾਰਤ ਹੈ ਲਾਤਕੀ। ਜੈਸੇ ਮਾਨਸਰ ਤਿਆਗਿ ਹੰਸ ਆਨ ਸਰ ਜਾਤ ਖਾਤ ਨ ਮੁਕਤ ਫਲ ਭੁਗਤ ਜੁ ਗਾਤ ਕੀ। ਜੈਸੇ ਰਾਜਦ੍ਵਾਰ ਤਜਿ ਆਨ ਦੁਵਾਰ ਜਾਤ ਜਨ ਹੋਤ ਮਾਨ ਭੰਗ ਮਹਿਮਾ ਨ ਕਾਹੂ ਬਾਤ ਕੀ। ਤੈਸੇ ਗੁਰ ਸਿਖ ਆਨ ਦੇਵ ਕੀ ਸਰੰਨ ਜਾਤਿ ਰਹਿਓ ਨ ਪਰਤ ਰਾਖਿ ਸਕਤ ਨ ਪਾਤਕੀ ॥ ੪੫੧ ॥

ਸਤਿ ਵਾ ਕੁਛ ਔਰ[1]। ਬਿਬਿਧਿ ਭਾਂਤਿ ਬਰਨੇ ਮੁਨਿ ਔਰ[2]॥੨੬॥ਦੁਤਿਯ ਬੇਦ ਬਾਹਯ ਤੁਮ ਗੂੰਥ[3]।ਤਾਸ ਪੂਜ, ਭਾਖਤਿ ਇਤਿ ਪੰਥ[4]। ਪੁਸ਼ਟ ਬਚਨ ਜਿਮ ਤੁਮ ਅਬਿ ਭਾਖੋ[5] । ਸੋ ਸਭਿ ਵਿਪ੍ਰ ਬ੍ਰਿੰਦ ਰੁਚਿ ਰਾਖੋ[6]॥ ੨੭ ॥ ਤ੍ਰਿਤਿਯ ਸੁਧਾਸਰ ਤੀਰਥ ਰਾਜੂ। ਕਵਨ ਪੁਰਾਨ ਪ੍ਰਮਾਨ ਸਮਾਜੂ[7]?।ਇਹ ਸੰਸੈ ਹਮਰੇ ਉਰ ਮਾਂਹੀ। ਤੁਮ ਸਮਾਨ ਸੰਸੈ ਹਰਿ ਨਾਂਹੀ[8]॥ ੨੮ ॥ ਅਸ ਸੁਨਿ, ਬਚਨ ਕੀਨ ਮਹਾਂ ਗਯਾਤਾ।ਸ਼੍ਰੀ ਗੁਰਦਾਸਅਵਨਿ ਬੱਖਯਾਤਾ[9]। "ਵਾਹਿ ਅਰਥ ਬਿਸਮਯ ਪਦ ਗਾਵਾ।ਨੇਤਿ ਨੇਤਿ ਜਿਹ ਬੇਦ ਬਤਾਵਾ[10]॥ ੨੯॥[11]ਜਿਹ ਅਨਜਾਨ ਦਿਪੈ ਭਵ ਨਾਨਾ।ਹੋਤਿਨਿ੍ਬਾਨਜਾਂਹਿਕੇ ਜਾਨਾ[11]। ਅੱਖਰ, ਅਕਹਿ, ਅਗਾਧ, ਅਪਾਰ[12] । ਸਹਸਾਨਨ[13] ਜਿਹ ਲਹੈ ਨ ਪਾਰ ॥੩੦॥ਅਸੁਰ,ਸੁਰਾ,ਤ੍ਰਿਣ,ਬਿਧਿ, ਮੁਨਿਬ੍ਰਿੰਦ[14]।ਭਨਤਿ ਪਰਾਵਰ ਪਰਮਾਨੰਦ[15]।ਮਨ,ਬੁਧਿ,ਚਿੱਤ,ਗਿਰਾ, ਲਹਿ ਨਾਂਹੀ[16]।ਅਨੁਭਵ ਲਖਿ[17], ਬੋਧਕ

---

[1]ਜਾਂ (ਸ਼ਤਿਕਾਲ=) ਸ਼ਤਿਜੁਗ ਦੇ ਸਮੇਂ (ਇਹ ਪਦ ਹੈ ਸੀ,) ਯਾ ਕੋਈ ਹੋਰ (ਪ੍ਰਮਾਣ ਹੈ)। (ਅ) (ਕਾਲ=) ਸਮੇਂ (ਕਰਕੇ ਇਸ ਨੂੰ ਸਤ=) ਸ੍ਰੇਸ਼ਟ (ਮੰਨਿਆਂ ਹੈ) ਭਾਵ ਕਲਜੁਗ ਦਾ ਸਮਾਂ ਹੋਣ ਕਰਕੇ 'ਓਂ' ਨੂੰ ਛੱਡ ਕੇ ਇਹ ਨਵਾਂ ਪਦ ਰਚਿਆ ਹੈ। [2]ਹੋਰਨਾਂ ਮੁਨੀਆਂ ਨੇ ਕਈ ਤਰ੍ਹਾਂ ਦੇ (ਪਰਮੇਸ਼ਰ ਦੇ ਨਾਮ) ਕਥਨ ਕੀਤੇ ਹਨ। [3]ਦੂਜੇ ਵੇਦ ਤੋਂ ਬਾਹਰ ਹੈ ਤੁਹਾਡਾ (ਗੁਰ) ਗ੍ਰੰਥ ਜੀ। [4]ਤਿਸਦੇ ਪੂਜਣ ਵਾਲਿਆਂ ਨੂੰ ਐਉਂ ਪੰਥ ਆਖਦੇ ਹੋ (ਇਸ਼ਾਰਾ ਹੈ ਕਿ ਵੇਦੋਂ ਬਾਹਰਿਆਂ ਨੂੰ ਪੰਥ ਕਹਿੰਦੇ ਹੋ ਤਾਂਤੇ ਵੇਦ ਵਾਲੇ ਕੁਪੰਥੀ ਹੋਏ)। [5]ਜਿਸਤਰ੍ਹਾਂ ਦੇ ਪੁਸ਼ਟੀ ਕਾਰਕ ਬਚਨ ਤੁਸੀਂ ਕਹੋਗੇ। [6]ਓਹ ਸਭ (ਬਚਨ) ਬ੍ਰਾਹਮਣ ਸਾਰੇ ਰੁਚਿ ਨਾਲ (ਚਿੱਤ ਵਿਚ) ਧਾਰਨ ਕਰਨਗੇ। [7]ਕਿਸ ਪੁਰਾਣ ਵਿਚ ਉਸ ਦੇ ਪ੍ਰਮਾਣ ਦਾ ਸਾਮਾਨ ਹੈ (ਅ) ਕੀਰਤੀ ਦਾ ਪ੍ਰਮਾਣ ਹੈ [ਸੰਸ:, ਸਮਾਗਮ=ਕੀਰਤੀ]। [8]ਤੁਹਾਡੇ ਵਰਗਾ ਸੰਸੇ ਨਾਸ਼ਕ (ਹੋਰ) ਕੋਈ ਨਹੀਂ। [9]ਐਸਾ ਸੁਣ ਕੇ ਪ੍ਰਥਵੀ ਤੇ ਗੁਰਦਾਸ (ਨਾਮ) ਕਰਕੇ ਪ੍ਰਸਿੱਧ ਮਹਾਂ ਗਿਆਨੀ ਨੇ ਬਚਨ ਕੀਤਾ। [10]ਵਾਹ ਪਦ (ਦਾ ਅਰਥ ਉਹ)ਅਸਚਰਜ ਰੂਪ ਹੈ ਜਿਸ ਨੂੰ ਵੇਦ ਨੇ ਨੇਤਿ ਨੇਤਿ ਕਿਹਾ ਹੈ, ਭਾਵ ਪਾਰਬ੍ਰਹਮ ਪੂਰਨ ਬ੍ਰਹਮ। [11]ਜਿਸਦੇ ਨਾ ਜਾਣਨ ਤੇ ਸੰਸਾਰ ਨਾਨਾ ਪ੍ਰਕਾਰ ਦਾ ਪ੍ਰਤੀਤ ਹੁੰਦਾ ਹੈ,ਤੇ ਜਿਸ ਦੇ ਜਾਣਨ ਨਾਲ ਮੁਕਤ ਹੋ ਜਾਂਦਾ ਹੈ। ਅਥਵਾ ਉਹ ਨਾਨੱਤਵ ਦਾ ਅਗਿਆਨ ਨਾਸ਼ ਹੋ ਜਾਂਦਾ ਹੈ। [12](ਉਹ ਵਿਸਮਯ ਰੂਪ) ਕਦੇ ਨਾਸ਼ ਨਾ ਹੋਣੇ ਵਾਲਾ ਹੈ, ਕਥਨੀ ਤੋਂ ਪਰੇ ਹੈ, (ਸੋਚ ਦੀ ਪਹੁੰਚ ਤੋਂ) ਡੂੰਘਾ ਹੈ ਤੇ ਬੇਹੱਦ ਹੈ। [13]ਸ਼ੇਸ਼ਨਾਗ। [14]ਦੈਂਤ, ਦੇਵਤੇ, ਸੂਖਮ ਜੀਵ, ਬ੍ਰਹਮਾ, ਮੁਨੀ ਸਾਰੇ! [15]ਜਿਸਨੂੰ ਪਰਮ ਆਨੰਦ ਸਰੂਪ ਤੇ ਪਰਾਵਰ ਕਹਿੰਦੇ ਹਨ। [ਸੰਸ:, ਪਰਾਵਰ=ਜਿਸ ਤੋਂ ਸਭ ਵੱਡੇ ਉਰੇ ਹਨ]। [16]ਅੰਤ ਨਹੀਂ ਪਾ ਸਕਦੇ। [17]ਗਿਆਨ ਕਰਕੇ ਜਾਣਿਆਂ ਜਾਂਦਾ ਹੈ।

ਵਸ ਮਾਂਹੀ[1] ॥ ੩੧ ॥ ਦੁਤਿਯ ਪਦਾਰਥ–ਗੁਰ–ਇਤਿ ਨਾਮਾ[2]। ਸ਼੍ਰੁਤਿ ਸਿੰਮ੍ਰਿਤਿ ਭਾਖਜੋ ਪਰਧਾਮਾ[3]। ਜਾ ਸਮ ਅਵਰ ਨ ਜਗ ਮਹਿ ਕੋਊ। ਸੋਂ ਗੁਰਦੇਵ ਸਮਰਥ ਪ੍ਰਭੁ* ਓਊ[4] ॥ ੩੨ ॥ ਜਿਹ ਪਾਏ ਕ੍ਰਿਤ ਕ੍ਰਿਤ[5] ਰਿਖਿ, ਜੋਗੀ। ਬਹੁਰ ਨ ਹੋਇ ਭਰਮ ਭਵ ਭੋਗੀ[6]।–ਗੋ–ਇਤਿ ਅੰਧਕਾਰ ਸ਼ਿਵ ਭਾਖਾ[7]।–ਰੰ–ਚੈਤੰਨਯ ਵੇਦ ਮਤਿ ਸ਼ਾਖਾ[8] ॥੩੩॥ ਵਿੱਦਯਾ ਮੂਲ ਜੋਗ ਅਵਸਾਨੀ[9]। ਜਾਂਹਿ ਸਮਾਵਤਿ ਮੁਨਿਵਰ ਗਯਾਨੀ[10]। ਸ਼ੂੰਨਵਾਦ ਸ਼ੂੰਨਹਿ ਜਿਹ ਗਾਵਹਿਂ[11]। ਬ੍ਰਹਮ ਵਾਦ ਜਿਹ ਬ੍ਰਹਮ ਬਤਾਵਹਿਂ॥ ੩੪ ॥ ਕਾਲਮਤੀ ਜਿਹ ਕਾਲ ਪ੍ਰਮਾਨਾ[12]। ਨਾਨਾ ਮਤ ਠਾਨਜੋ ਮਤ ਨਾਨਾ[13]।ਸਗੁਣ†ਜਾਂਹਿ ਨਾਰਾਯਨ ਕਹਿਹੀਂ[14]।ਕਰਮ ਬਿੰਦ ਕਰਿ ਜਾਂ ਪਦ ਲਹਿਹੀਂ[15]॥੩੫॥ਲੱਖ ਰੂਪ ਵਾਚਾਰਥ ਜਾਸ ਕਹਿ[16]। ਅਵਰ ਨ ਪਾਵਨ ਰਹਤਿ ਜਾਸ ਲਹਿ[17]। ਤਤ੍ਵਮਸੀ ਵੇਦਾਰਥ ਪ੍ਰਮਾਨਤਿ[18]। ਵਾਹਿਗੁਰੂ ਸੋ ਸ਼੍ਰੀ ਗੁਰ

---

[1]ਤੱਤਵੇਤਿਆਂ ਦੇ ਰਿਦੇ (ਵਿਚ) ਵਸਦਾ ਹੈ (ਅ) ਬੋਧ ਕਰਾਉਣ ਵਾਲਾ ਹੈ ਤੇ ਹਿਰਦੇ ਵਿਚ ਵੱਸਦਾ ਹੈ। [2-3]ਦੂਸਰੇ ਪਦ 'ਗੁਰੁ' ਦਾ ਅਰਥ ਹੈ (ਉਸਦਾ) ਨਾਮ ਜਿਸ ਨੂੰ ਸ਼ਰੁਤੀ ਸਿਮ੍ਰਤੀ ਨੇ ਪਰਮਾਤਮਾ ਕਿਹਾ ਹੈ [ਯਥਾ, 'ਅਜ ਸੱਚਿਦਾਨੰਦ ਪਰ ਧਾਮ' ਤੁਲਸੀ]। [ਸੰਸ:, ਪਰ=ਪਰੇ, ਧਾਮ=ਸਰੀਰ । ਪਰ=ਸੰਪੂਰਨ, ਧਾਮ=ਪ੍ਰਕਾਸ਼ ਸਰੂਪ ।] । [4]ਓਹੀ । [5]ਜਿਸਨੂੰ ਪ੍ਰਾਪਤ ਕਰ ਕੇ ਨਿਹਾਲ ਹੁੰਦੇ ਹਨ। [6]ਭੋਗੀ ਹੋ ਕੇ ਫਿਰ (ਓਹ) ਸੰਸਾਰ ਵਿਚ ਭ੍ਰਮਦੇ ਨਹੀਂ । (ਅ) (ਜਿਸਨੂੰ ਪਾਕੇ) ਫੇਰ ਭਰਮ ਨਹੀਂ ਹੁੰਦਾ (ਤੇ ਭਰਮ ਨਾ ਹੋਣੇ ਕਰਕੈ) ਜਨਮ (ਮਰਨ ਨਹੀਂ) ਭੋਗਣਾ ਪੈਂਦਾ । [7]ਹੁਣ ਅੱਖਰੀ ਅਰਥ ਕਰਦੇ ਹਨ:– 'ਗੋ' ਇਤਨੇ (ਪਦ ਦਾ ਅਰਥ) 'ਅੰਧਕਾਰ, ਸ਼ਿਵ ਨੇ ਕਿਹਾ ਹੈ। [8]ਵੇਦ ਦੀਆਂ ਸ਼ਾਖਾਂ ਦਾ ਮਤ ਹੈ ਕਿ 'ਰ' (ਦਾ ਅਰਥ) ਹੈ 'ਚੇਤਨ'। [9](ਉਹ ਚੇਤਨ) ਗਿਆਨ ਦਾ ਮੂਲ ਤੇ ਯੋਗ ਦਾ ਅੰਤ (=ਅਵਧੀ) ਹੈ । [10]ਜਿਸ (ਵਿਚ) ਸਮਾਂਵਦੇ ਹਨ ਸ੍ਰੇਸ਼ਟ ਮੁਨਿ ਤੇ ਗਿਆਨੀ । [11]ਸ਼ੂਨਵਾਦੀ ਜਿਸ ਨੂੰ 'ਸ਼ੂੰਨਯ' ਕਹਿੰਦੇ ਹਨ । (ਅਕਸਰ ਸ਼ੂਨਵਾਦੀ ਤੋਂ ਮੁਰਾਦ 'ਬੋਧ ਮਤਿ' ਹੋਇਆ ਕਰਦੀ ਹੈ)। [12]ਕਾਲ ਮਤ ਵਾਲਿਆਂ ਨੇ (ਜੋ ਕਾਲ ਨੂੰ ਮੂਲ ਕਾਰਣ ਮੰਨਦੇ ਹਨ) ਜਿਸ ਨੂੰ ਕਾਲ ਮੰਨਿਆਂ ਹੈ। [13]ਨਾਨਾ ਮਤਾਂ ਵਾਲਿਆਂ ਨੇ ਕਈ ਤਰ੍ਹਾਂ ਨਾਲ ਜਿਸਨੂੰ (ਮੂਲ ਯਾ ਪਰਮਾਦ) ਸਿੱਧ ਕੀਤਾ ਹੈ। [14]ਸਗੁਣ (ਦੀ ਉਪਾਸਨਾ ਕਰਨ ਵਾਲੇ) ਜਿਸਨੂੰ ਨਾਰਾਇਣ ਕਹਿੰਦੇ ਹਨ । [15]ਭਾਵ, ਕਰਮ ਕਾਂਡ ਨਾਲ ਜਿਸਦੀ ਪ੍ਰਾਪਤੀ ਮੰਨਦੇ ਹਨ। [16]ਜਿਸਨੂੰ ਵਾਚਜ ਅਰਥਾਂ ਦਾ ਲੱਖ ਰੂਪ ਆਖਦੇ ਹਨ। [17]ਜਿਸਨੂੰ (ਲਹਿ=) ਲਖਕੇ (ਫੇਰ) ਹੋਰ ਕੁਛ ਪ੍ਰਾਪਤੀ ਯੋਗ ਨਹੀਂ ਰਹਿੰਦਾ । [18]ਵੇਦ ਦੇ 'ਤਤ੍ਵੰਅਸਿ' (ਵਾਕ) ਦਾ (ਲੱਖ) ਅਰਥ ਜਿਸ ਨੂੰ (ਪ੍ਰਮਾਨਤਿ=) ਮੰਨਿਆਂ ਹੈ। *ਪਾ:–ਸਭਿ । †ਪਾ:–ਸਭਿ ਗੁਣ ।

ਠਾਨਤਿ[1] ॥੩੬॥ ਨਾਂ ਅਨਿਕੈ ਮਨ ਬ੍ਰਹਮ ਪਛਾਨਤਿ[2]। ਇਕ ਦਸ ਰੁੱਦ੍ਰ ਦਸੋਹਰਿ ਜਾਨਤਿ[3]।ਨਵ ਬਿਧਿ ਪ੍ਰਣਵ ਵਿੱਸ੍ਰ ਕ੍ਰਿਤ ਕਾਰਨ[4]।ਚਤਰ ਵਰਗ ਦਾ ਭਵ ਜਨ ਤਾਰਨ[5] ॥ ੩੭ ॥ ਸੁਰਤਰੁ ਸਮਰਨ ਕੋ* ਸੁਖ ਦਾਤਾ[6]। ਚਿੰਤਾਮਨਿ ਚਿੰਤਤਿ ਹਰਿ ਗਯਾਤਾ[7]। ਵਾਸੁਦੇਵ ਸਤਿਜੁਗ ਮਨਿ ਨਾਮ[8]। ਹਰਿ ਹਰਿ ਤ੍ਰੇਤਾ ਫਲਦ ਅਕਾਮ[9]॥੩੮॥ਦ੍ਵਾਪੁਰ ਗੋਬਿੰਦ ਬਿਜਯ ਪ੍ਰਚੰਡ[10]। ਕਲਿ ਕੇਵਲ ਰਾਕਾਰ ਅਖੰਡ[11]। ਵੇਦ ਚਤਰ ਜੁਗ ਜਿਹ ਨਿਸਤਾਰੇ[12]।

---

[1]ਸ਼੍ਰੀ ਗੁਰੂ ਜੀ ਉਸ ਨੂੰ ਵਾਹਿਗੁਰੂ (ਠਾਨਤਿ=) ਕਹਿੰਦੇ ਹਨ। ਸਾਰੀ ਚੌਪਈ ਦਾ ਭਾਵ ਇਉਂ ਹੈ। 'ਵਾਚਜ ਅਰਥ' ਤੋਂ ਮੁਰਾਦ ਹੈ ਪਦ ਯਾ ਵਾਕਜ ਦੇ ਸੰਕੇਤੀ ਅਰਥ। 'ਲਖਜ ਅਰਥ' ਤੋਂ ਮੁਰਾਦ ਹੈ ਜੋ ਲੱਛਣਾਂ ਤੋਂ ਸਿੱਧ ਹੋਵੇ ਯਾ ਸਮਝ ਵਿਚ ਆਵੇ। (ਵੇਖੋ ਰੁਤ ਪੰਜਵੀਂ ਅੰਸੂ ੪੮) ਯਥਾ 'ਤਤ ਤ੍ਵੰ ਅਸੀ' ਦੇ ਸਿੱਧੇ ਅਰਥ ਹਨ, 'ਓਹ ਤੂੰ ਹੈਂ' ਇਸਦੇ ਵਾਚਜ ਅਰਥ ਨਾਲ ਜੀਵ ਈਸ਼ੁਰ ਦੀ ਏਕਤਾ ਨਹੀਂ ਬਣਦੀ, ਕਿਉਂਕਿ ਜੀਵ ਅਲਪੱਗ, ਪਰਛਿੰਨ ਤੇ ਅਵਿੱਦਜਾ ਉਪਾਧੀ ਸਹਿਤ ਹੈ, ਤੇ ਈਸ਼ੁਰ ਸਰਬੱਗ ਵਜਾਪਕ ਤੇ ਮਾਜਾ ਉਪਾਧੀ ਸਹਿਤ ਹੈ, ਪਰ 'ਸਤਿ ਚਿਤ ਅਨੰਦਤਾ' ਜਿਵੇਂ ਜੀਵ ਵਿਚ ਹੈ ਤਿਵੇਂ ਈਸ਼ੁਰ ਵਿਚ ਹੈ। ਸੋ ਇਸ 'ਲਖਜ ਅਰਥ' ਨਾਲ 'ਤਤ ਤ੍ਵੰ ਅਸੀ' ਦਾ ਭਾਵ ਸਿਧ ਹੋ ਗਿਆ। ਤਿਵੇਂ ਕਵਿ ਜੀ ਦੀ ਮੁਰਾਦ ਇਥੇ ਇਹ ਹੈ ਕਿ ਲਖਜ ਅਰਥ ਕਰਕੇ 'ਤਤ੍ਵੰ ਅਸੀ' ਤੇ 'ਵਾਹਿਗੁਰੂ' ਦਾ ਇਕੋ ਭਾਵ ਹੈ। 'ਤਤ੍ਵੰਅਸੀ' ਦਾ ਵਾਚਜ ਅਰਥ ਹੈ 'ਮਾਜਾ ਸਬਲ ਬ੍ਰਹਮ ਤੇ ਜੀਵ', ਇਸ ਦਾ ਲੱਖਜਾਰਥ ਹੈ 'ਸ਼ੁਧ ਬ੍ਰਹਮ'। ਵਾਹਿਗੁਰੂ ਪਦ ਦਾ ਇਕੋ ਅਰਥ ਹੈ, 'ਸ਼ੁਧ ਬ੍ਰਹਮ'। ਸੋ 'ਤਤ੍ਵੰਅਸੀ' ਦਾ ਲੱਖਜ ਅਰਥ ਵਾਹਿਗੁਰੂ ਦੇ ਅਰਥਾਂ ਨਾਲ ਮਿਲ ਗਿਆ। [2](ਜਿਸ ਵਾਹਿਗੁਰੂ ਪਦ ਦੇ ਅਭਿਪ੍ਰਾਯ ਵਿਚ) ਅਨੇਕਤਾ ਨਹੀਂ, (ਤੇ ਜਿਸ ਅਭਿਪ੍ਰਾਯ ਵਿਚ) ਮਨ ਬ੍ਰਹਮ ਦੀ ਪਛਾਣ ਕਰ ਲੈਂਦਾ ਹੈ। [3]ਜੋ ਯਾਰਾਂ ਰੁਦ੍ਰਾਂ ਤੇ ਹਰਿ ਦੇ ਦਸ (ਅਵਤਾਰਾਂ ਨੂੰ) ਇਕੋ (ਦਾ ਖੇਲ) ਜਣਾਉਂਦਾ ਹੈ। [4]ਜੋ ਸ੍ਰਿਸ਼ਟੀ ਦੇ ਕਾਰਨ ਨਵਾਂ ਅਵਸਥਾਂ ਵਾਲੇ ਓਅੰਕਾਰ ਨੂੰ (ਇਕੋ ਅਪਣੇ ਰੂਪ ਵਿਚ ਦੱਸਦਾ ਹੈ)। [5](ਸੋ ਵਾਹਿਗੁਰੂ ਮੈਂ) ਜਨਾਂ ਨੂੰ ਸੰਸਾਰ ਤੋਂ ਤਾਰਨੇ ਲਈ ਚਾਰ ਪ੍ਰਕਾਰ ਦੀਆਂ ਮੁਕਤੀਆਂ ਦਾ ਦਾਤਾ ਹੈ। [6]ਸਿਮਰਣ ਵਾਲਿਆਂ ਨੂੰ ਕਲਪ ਬ੍ਰਿੱਛ ਵਾਂਙੂ (ਸਾਰੇ) ਸੁੱਖਾਂ ਦਾ ਦਾਤਾ ਹੈ। [7]ਚਿੰਤਨ ਕਰਨ ਵਾਲਿਆਂ ਨੂੰ ਹਰਿ ਗਿਆਨ ਰੂਪ ਚਿੰਤਾਮਣੀ ਦਾ ਦਾਤਾ ਹੈ। [8]ਸਤਿਜੁਗ ਵਿਚ ਸ਼੍ਰੋਮਣੀ ਨਾਮ (ਹਰੀ ਦਾ) ਵਾਸਦੇਵ ਸੀ। [9]ਤ੍ਰੇਤਾ ਵਿਚ ਹਰੀ ਦਾ (ਨਾਮ) 'ਹਰਿ' ਨਿਸ਼ਕਾਮ ਫਲ ਦਾਤਾ ਹੈ ਸੀ। [10]ਦ੍ਵਾਪਰ ਵਿਚ ਗੋਬਿੰਦ (ਨਾਮ) ਤੇਜ ਤੇ ਫਤੇ (ਦਾ ਦਾਤਾ ਸੀ)। [11]ਕਲਿਜੁਗ ਵਿਚ ਨਿਰਾ ਰਾਰਾ (ਰਾਮ) ਅਵਿਛਿੰਨ (ਮੁਕਤੀ ਦਾ ਦਾਤਾ ਹੈ ਸੀ)। [12]ਜਿਸਨੇ ਚਹੁਆਂ ਜੁਗਾਂ ਵਿਚ ਗਿਆਨ ਦੇ ਕੇ ਨਿਸਤਾਰਾ ਕੀਤਾ ਹੈ (ਅ) ਜਿਸ ਨੇ ਚਹੁਆਂ ਜੁਗਾਂ ਵਿਚ ਵੇਦਾਂ ਦਾ ਨਿਸਤਾਰਾ ਕੀਤਾ ਹੈ। *ਪਾ:–ਹੈ।

ਵਾਹਿਗੁਰੂ ਅਵਲੰਬ ਹਮਾਰੇ[1]॥੩੯॥ਥਾਵਰ ਜੰਗਮ ਬਨ ਤ੍ਰਿਨਮਾਂਹੀ।ਸੂਤ੍ਰ-ਤਮਕ ਇਸ ਬਿਨ ਕੋ ਨਾਂਹੀ[2]। ਅਰਥ ਔਰ ਪਰਮਾਰਥ ਖਾਨੀ[3]। ਵਾਹਿ-ਗੁਰੂ ਸਾਰਰਥ* ਪ੍ਰਮਾਨੀ[4] ॥ ੪੦ ॥ ਸਾਦਰ ਜਿਹ[5] ਸੇਵਜੋ, ਮਾਹਦੇਵਾ[6] !। ਸਫਲ ਭਈ ਤਿਹ ਜਨ ਕ੍ਰਿਤ ਸੇਵਾ[7]। ਇਨ ਤਜਿ ਜੇ ਅਨ ਆਸ਼ੇ ਲਹਿਹੀਂ[8]। ਤੇ ਜਨ ਸੁਧਾ ਛਾਡ ਖਲ[9] ਗਹਿਹੀਂ॥੪੧॥ ਚਤਰ ਵੀਜ ਚਹੁੰ ਜੁਗ ਕੋ ਕਾਢੇ[10]।ਵੀਜ ਪ੍ਰਤਾਪ ਜੁਗਨ ਬਲ ਬਾਢੇ[11]।ਚੋਰ ਪਦਾਰਥ ਵੀਜ ਮਹੀ†ਪੁਨ[12]।ਪ੍ਰਣਵ ਆਦਿ ਪ੍ਰਗਟੇ ਹੈ ਧਰ ਧਨ[13]‡॥੪੨॥ਵਿਸ੍ਵ ਪਦਾਰਥ ਅਮਰ ਤੇਤੀਸਾ[14]।ਚਤੁਰਾਖਰ ਵਿਸ§ਵਿਸਵੇਵੀਸਾ[15]। ਯੌਯੌ ਚਿੰਤਤਿ ਰੁਚਿ ਅਵਗਾਹਾ[16]। ਤੈਤੈ ਲਹਤਿ ਭਗਤ ਇਨ ਮਾਂਹਾ[17]॥੪੩॥ਵਰਨ ਨ ਸਾਕੋਂ

[1]ਉਹ ਵਾਹਿਗੁਰੂ ਸਾਡਾ ਆਸ੍ਰਾ ਹੈ। [2]ਸੂਤ੍ਰ ਸਮਾਨ (ਸਾਰਿਆਂ ਵਿਚ ਰਮਿਆਂ ਹੋਇਆ) ਇਸ ਬਿਨਾ ਕੋਈ ਨਹੀਂ। [3]ਅਰਥ ਤੇ ਪਰਮਾਰਥ ਦੀ ਖਾਣ (ਮੂਲ)। [4]ਵਾਹਿਗੁਰੂ ਦਾ ਸਾਰ ਅਰਥ (ਅਰਥ ਦਾ ਤੱਤ੍ਰ ਭਾਵ) (ਇਉਂ) ਪ੍ਰਮਾਣੀਕ ਹੈ ਅਥਵਾ ਮੰਨ ਲਓ। [5]ਜਿਸ ਨੇ। [6]ਹੇ ਭ੍ਰਹਮਣੋ। [7]ਘਾਲ ਤੇ ਸੇਵਾ। (ਅ) ਕੀਤੀ ਹੋਈ ਸੇਵਾ। [8]ਇਨ੍ਹਾ (ਚਹੁੰ ਅੱਖਰਾਂ ਵਾਹਿਗੁਰੂ) ਨੂੰ ਤਿਆਗਕੇ ਜਿਨ੍ਹਾਂ ਨੇ ਹੋਰਨਾਂ ਦੇ ਆਸ਼ੇ ਲਏ ਹਨ। [9]ਫੋਕ। [10]ਚਾਰੇ (ਅੱਖਰ) ਚਾਰੇ ਜੁਗਾਂ ਦੇ (ਮੰਤਰਾਂ ਦੇ) ਬੀਜ ਕੱਢੇ ਹੈਨ। [11](ਚਾਰ)ਜੁਗਾਂ ਦੇ ਮੰਤ੍ਰਾਂ ਦਾ ਬੀਜ ਹੋਣ ਦੇ ਪ੍ਰਤਾਪ ਕਰਕੇ ਇਸ ਦਾ ਬਲ ਵੱਧ ਹੈ। (ਅ) (ਚਹੁੰ) ਜੁਗਾਂ ਦਾ ਬੀਜ ਰੂਪ ਹੋਣ ਦਾ ਇਹ ਪ੍ਰਤਾਪ ਹੈ ਕਿ (ਜਪਣ ਵਾਲਿਆਂ ਦਾ) ਬਲ ਵਧਦਾ ਹੈ। [12]ਫਿਰ ਚਹੁੰ ਪਦਾਰਥਾਂ (ਦੀ ਪ੍ਰਾਪਤੀ ਦਾ ਏਹ) ਬੀਜ (ਕਾਰਣ ਧਨ ਚਾਰ ਅੱਖਰ) ਪ੍ਰਿਥਵੀ ਉਤੇ। [13]ਪਰਮੇਸ਼ਰ ਤੇ ਧਰਤੀ ਦਾ ਧਨ ਆਦਿ ਇਸੇ ਤੋਂ ਪ੍ਰਗਟ ਹੁੰਦਾ ਹੈ। [ਸੰਸ:, ਪ੍ਰਣਵ=ਪਰਮੇਸ਼ਰ]। ਭਾਵ ਇਹ ਕਿ ਪਰਮੇਸ਼ਰ ਤੇ ਧਰਤੀ ਦੇ ਸਾਰੇ ਧਨ ਇਸੇ 'ਵਾਹਿਗੁਰੂ' ਦੇ ਜਪ ਤੋਂ ਲੱਭਦੇ ਹਨ। [ਵਿਸ਼ੇਸ਼ ਲਈ ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼, ਪੂਰ: ਅਧਯਾ: ੧ ਅੰਕ ੬੮]। (ਅ) ਧਰ ਧਨ=ਪ੍ਰਿਥਵੀ ਦਾ ਧਨ, ਭਾਵ ਥ੍ਰੱਫ। ਪ੍ਰਣਵ=ਭ੍ਰਹਮ। ਭਾਵ ਇਨ੍ਹਾਂ ਬੀਜ ਰੂਪ ਚੌਹਾਂ ਅਖਰਾਂ ਤੋਂ ਹੀ ਭ੍ਰਹਮ ਰੂਪੀ ਥ੍ਰੱਫ ਪ੍ਰਗਟਦਾ ਹੈ ਅਰਥਾਤ ਵਾਹਿਗੁਰੂ ਨਾਮ ਤੋਂ ਨਾਮੀ ਦੀ ਪ੍ਰਾਪਤੀ ਹੁੰਦੀ ਹੈ। (ਏ) ਆਦਿ ਵਿਚ ਧਰਤੀ ਉਤੇ ਓਅੰਕਾਰ ਬੀ (ਵਾਹਿਗੁਰੂ ਤੋਂ ਹੀ) ਪ੍ਰਗਟਿਆ ਤੇ ਪੰਨਤਾ (ਜੋਗ ਹੋਇਆ) [ਸੰਸ:, ਪ੍ਰਣਵ=ਓਂ]। [14]ਸੰਸਾਰ ਦੇ ਪਦਾਰਥ ਤੇ ੩੩ (ਕ੍ਰੋੜ) ਦੇਵਤਾ। [15]ਨਿਸ਼ਚੇ ਕਰ ਕੇ ਚਾਰ ਅਖਰਾਂ ਦੇ ਵਿਚ ਹੀ ਹੈਨ [ਸੰਸ:, ਵਿਸ਼=ਵੜਨਾ, ਵਿਚ ਹੋਣਾ, ਵਸਣਾ]। [16]ਜਿਸ ਜਿਸ (ਪਦਾਰਥ ਦੀ) ਰੁਚੀ ਹੋਵੇ ਉਸ ਨੂੰ ਨਿਮਗਨ ਹੋ ਕੇ ਚਿੰਤਨ ਕਰੇ। [17]ਭਗਤ ਤਿਸ ਤਿਸ ਨੂੰ ਇਨ੍ਹਾਂ (ਅਖਰਾਂ) ਵਿਚੋਂ ਹੀ ਪ੍ਰਾਪਤ ਕਰ ਲੈਂਦਾ ਹੈ।

*ਪਾ:—ਸ੍ਰਾਰਥ। †ਪਾ:—ਯਹੀ।

‡ਪਾ:—ਤਨ। ਅਰਥ ਬਣ੍ਹ:—ਆਦਿ (ਨਾਮ) ਪ੍ਰਣਵ (ਵਾਹਿਗੁਰੂ ਤੋਂ ਹੀ) ਰੂਪਧਾਰੀ ਹੋਕੇ ਪ੍ਰਗਟਿਆ ਸੀ। §ਪਾ:—ਵਸ।

ਵਰਨ ਪ੍ਰਤਾਪੁ[1]। ਜਾਨਤਿ ਹੈਂ ਜਿਹ ਜਾਪ ਸੁ ਜਾਪੁ[2]। ਸਰਬ ਸਾਰ ਸ਼੍ਰੀ ਗੁਰ ਪ੍ਰਗਟਾਯੋ। ਜੋ ਵੇਦਨ ਗੁਹਯਾਰਥ ਗਾਯੋ"॥੪੪॥ਵਿੱਪ੍ਰੋਵਾਚ॥ ਦੋਹਰਾ॥
'ਚਤੁਰਾਖਰ ਇਹ ਸਾਰ ਸੁਠ ਪ੍ਰਭੁ ਤੇ ਸੁਨਨੋ ਪ੍ਰਤਾਪ। ਤਾਸ ਸਤੋਤ੍ਰ ਬਖਾਨੀਏ ਜਾਪ ਕਰਹਿਂ ਰੁਚਿ ਜਾਪ' ॥ ੪੫ ॥

ਸ਼੍ਰੀ ਗੁਰਦਾਸੋ ਵਾਚ ॥ ਅਥ ਵਾਹਿਗੁਰੂ ਸੋਤ੍ਰ ॥

ਸੂਚਨਾ—ਹੇਠਲੇ ਛਿਆਂ ਸ਼ਲੋਕਾਂ ਦੇ ਪਾਠ ਮੂਲ ਵਿਚ ਜੋ ਅਸਾਂ ਨੇ ਰੱਖੇ ਹਨ ਸੋ ਓਹ ਹਨ ਜੋ ਕਈ ਨੁਸਖਿਆਂ ਦੇ ਮੁਕਾਬਲਾ ਕਰਨੇ ਤੇ ਢੁਕੇ ਹਨ, ਅਤੇ ਜੋ ਵਯਾਕਰਨ ਤੇ ਪਿੰਗਲ ਦੇ ਨੇੜੇ ਤੋਂ ਨੇੜੇ ਦੀ ਦਰੁਸਤੀ ਵਿਚ ਹਨ। ਪਰ ਇਨ੍ਹਾਂ ਵਿਚ ਅਨੁਸ਼ਟਪ ਛੰਦ ਦੀ ਚਾਲ ਕਰਕੇ ਅਥਵਾ ਵਯਾਕਰਣ ਦੇ ਕਾਇਦਿਆਂ ਕਰ ਕੇ ਅਜੇ ਬੀ ਕੁਛ ਕੁਛ ਅਸ਼ੁੱਧੀਆਂ ਪ੍ਰਤੀਤ ਦੇਂਦੀਆਂ ਹਨ ਜੋ ਗੁਰਮਖੀ ਲਿਖਾਰੀਆਂ ਦੇ ਸੰਸਕ੍ਰਿਤ ਨਾ ਜਾਣਨ ਕਰ ਕੇ ਅਰ ਹੋਰ ਕਾਰਨਾਂ ਕਰ ਕੇ ਪਈਆਂ ਹੋਣ ਤਾਂ ਅਚਰਜ ਨਹੀਂ। ਅਸਲੀ ਨੁਸਖਾ ਕਵਿ ਜੀ ਦਾ ਲਿਖਤ ਮਿਲਦਾ ਨਹੀਂ, ਇਸ ਕਰ ਕੇ ਰਚਨਾਂ ਦਾ ਵਿਚਾਰ ਕਰਕੇ ਜੋ ਨੇੜੇ ਤੋਂ ਨੇੜੇ ਦੇ ਸ਼ੁੱਧ ਪਾਠ ਜਾਪਦੇ ਹਨ ਅਸੀਂ ਹੇਠਾਂ ਟੁਕਾਂ ਵਿਚ ਦਿੱਤੇ ਹਨ ਅਸਲ ਸੁਧਾਈ ਤਦੇ ਹੀ ਹੋ ਸਕਦੀ ਹੈ ਜਦੋਂ ਕਦੇ ਅਸਲੀ ਨੁਸਖਾ ਮਿਲ ਜਾਏ ਤਾਂ।

ਅਨੁਸ਼੍ਟਪ ਛੰਦ ॥ ਵਿਸ਼੍ਵੇਸ਼ੰ, ਵਿਸ਼੍ਵ ਮਿਤਜੁਕੰ, ਸੰਪੁਟੇ ਵਿਸ਼੍ਵ ਭੁਸ਼ਣੰ।
ਵਿਸ਼੍ਵ ਬੋਧੰ, ਸ੍ਵਯੰ ਬ੍ਰਹ੍ਮ, ਤੰ* ਪ੍ਰਣਵਾਦੀ ਨਮਾਮਿਹੰ† ॥ ੧ ॥

ਵਿਸ਼੍ਵੇਸ਼ੰ=ਜੋ ਵਿਸ਼੍ਵ (=ਸੰਸਾਰ) ਦਾ ਈਸ਼੍ਵਰ ਹੈ।
ਵਿਸ਼੍ਵ ਮਿਤਜੁਕੰ=ਵਿਸ਼੍ਵੰ+ਇਤਿ+ਉਕੰ=ਜੋ ਸੰਸਾਰ ਦਾ ਰੂਪ ਹੀ ਕਿਹਾ ਜਾਂਦਾ ਹੈ।
ਸੰਪੁਟੇ ਵਿਸ਼੍ਵ ਭੁਸ਼ਣੰ=ਜੋ ਸੰਸਾਰ ਰੂਪੀ ਭੱਬੇ ਦਾ ਭੂਖਣ ਹੈ। ਜੀਕੁਰ ਗਹਿਣਾ ਭੱਬੇ ਦੀ ਸ਼ੋਭਾ ਹੈ ਤਿਵੇਂ ਵਚਿੱਤ੍ਰ ਜਗਤ ਵਿਚ ਪਰਮੇਸ਼ਰ ਗਹਿਣੇ ਵਤ ਸ਼ੋਭਾਦਾਇਕ ਤੇ ਵਜਾਪਕ ਹੈ।
ਵਿਸ਼੍ਵ ਬੋਧੰ=ਸੰਸਾਰ ਦਾ ਜਿਸ ਨੂੰ ਗਿਆਨ ਹੈ।
ਸ੍ਵਯੰ ਬ੍ਰਹ੍ਮ=ਜੋ ਅਪਣੇ ਆਪ ਤੋਂ ਆਪ ਹੈ। ਉਹ ਪਰਮਾਤਮਾ ਜਿਸ ਦਾ ਕਾਰਣ ਕੋਈ ਨਹੀਂ। ਤੰ=ਤਿਸਨੂੰ, ਉਸ ਨੂੰ।
ਪ੍ਰਣਵਾਦੀ=ਓਅੰਕਾਰ ਦਾ ਬੀ ਜੋ ਆਦਿ ਹੈ (ਸੋ ਵਾਹਿਗੁਰੂ)।
ਨਮਾਮਿਹੰ=ਨਮਾਮਜਹਮ੍=ਮੇਰੀ ਨਮਸਕਾਰ ਹੈ।

---

[1](ਇਨ੍ਹਾਂ) ਅੱਖਰਾਂ ਦਾ ਪ੍ਰਤਾਪ। [2]ਭਾਵ, ਜਪਣੇ ਵਾਲੇ ਇਨ੍ਹਾਂ ਅਖਰਾਂ ਦੇ ਜਾਪ ਦੇ ਮਹਾਤਮ ਨੂੰ ਜਾਣਦੇ ਹਨ। *ਅਨੁਸ਼੍ਟਪ ਛੰਦ ਦੀ ਚਾਲ ਮੁਜਬ 'ਤੰ' ਪਦ ਇਥੇ ਨਹੀਂ ਚਾਹੀਦਾ, ਤੇ ਸ਼ੁਧ ਪਾਠ ਬਨੇਗਾ 'ਪ੍ਰਣਵਾਦੀ ਨਮਾਮਿ ਤੰ', ਕਿਉਂਕਿ ਇਸ ਤਰ੍ਹਾਂ ਪੰਜਵਾਂ ਲਘੁ ਤੇ ਛੀਵਾਂ ਗੁਰੁ ਹੋਵੇਗਾ। ਤੇ ਚੌਥਾ ਪਾਦ ਹੋਣ ਕਰਕੇ ਸੱਤਵਾਂ ਬੀ ਲਘੁ ਰਹੇਗਾ ਅਤੇ ਅਰਥ ਕਰਨ ਵਿਚ ਬੀ ਕੁਝ ਫਰਕ ਨਹੀਂ ਪਵੇਗਾ† ਇਸ ਦਾ ਸੰਸਕ੍ਰਿਤ ਪਾਠ ਐਉਂ ਲਿਖਿਆ ਜਾਣਾ ਠੀਕ ਹੈ: ਨਮਾਮਜਹਮ੍

ਅਰਥ–(ਵਾਹਿਗੁਰੂ ਮੰਤ੍ਰ ਜਿਸ ਦਾ ਲਖਾਯਕ ਹੈ ਸੋ) ਸੰਸਾਰ ਦਾ ਈਸ਼ਵਰ ਹੈ, ਉਹ ਸੰਸਾਰ ਦਾ ਰੂਪ ਹੀ ਕਿਹਾ ਜਾਂਦਾ ਹੈ ਤੇ ਸੰਸਾਰ ਰੂਪੀ ਭੱਬੇ ਦਾ (ਉਹ) ਭੁਗਤਣ ਰੂਪ ਹੈ, (ਫਿਰ ਜਿਸਨੂੰ) ਸੰਸਾਰ ਦਾ (ਸਾਰ) ਗਿਆਨ ਹੈ ਤੇ (ਉਹ) ਅਪਣੇ ਆਪ ਤੋਂ ਆਪ ਹੀ ਹੈ (ਹਾਂ) ਉਸ ਨੂੰ (ਜੋ) ਓਅੰਕਾਰ ਦੀ ਵੀ ਆਦਿ ਹੈ ਮੇਰੀ ਨਮਸਕਾਰ ਹੈ।

ਵਰ੍ਣਾਵਰ੍ਣ ਵਿਹੀਨਾਯ* ਵੇਦ ਸਾਰ ਪ੍ਰਵਰ੍ਤੁਕ:
ਵਿਸ਼੍ਵ ਵਰ੍ਗ† ਮਹੀਧੀਸ਼੍ਰੈ‡ ਵਕਾਰੈ§ ਤੈ ਨਮਾਮਿਹੈਂ ॥ ੨ ॥

ਵਰ੍ਣਾਵਰ੍ਣ ਵਿਹੀਨਾਯ=ਵਰਣਾਂ ਅਵਰਣਾਂ ਤੋਂ ਬਿਨਾਂ। [ਵਰਣ=ਬ੍ਰਹਮਣ, ਖੱਤ੍ਰੀ, ਵੈਸ਼ ਤੇ ਸ਼ੂਦ੍ਰ। ਅਵਰ੍ਣ=ਨੀਵੀਆਂ ਜਾਤੀਆਂ ਜੋ ਵਰਣਾਂ ਵਿਚ ਨਾਂ ਹੋਣ। ਵਿਹੀਨਾਯ=ਬਿਨਾ]। (ਅ) ਕਿਸੇ ਰੰਗ ਬੇਰੰਗ ਤੋਂ ਰਹਿਤ। [ਵਰਣ=ਰੰਗ] (ਏ) ਕਥਨ ਤੇ ਅਕਥਨ ਤੋਂ ਰਹਿਤ।

ਵੇਦ ਸਾਰ ਪ੍ਰਵਰ੍ਤੁਕ:=ਵੇਦਾਂ (ਯਾ ਤੱਤ੍ਰ ਗਿਆਨ) ਦੇ ਸਾਰ ਦੀ ਪ੍ਰਵਿਰਤੀ ਕਰਨ ਵਾਲਾ।

ਵਿਸ਼੍ਵਵਰ੍ਗ ਮਹੀਧੀਸ਼੍ਰੈ=ਸਮੂਹ ਸੰਸਾਰ ਤੇ ਪ੍ਰਿਥਵੀ ਦਾ ਪਤੀ‡। (ਅ) ਸੰਸਾਰ ਨੂੰ (ਚਾਰੇ) ਪਦਾਰਥਾਂ (ਦਾ ਦਾਤਾ) ਤੇ ਪ੍ਰਿਥਵੀ ਦਾ ਪਤੀ। (ਏ) ਵਰਗ ਦਾ ਅਰਥ ਮੁਕਤੀਆਂ ਬੀ ਕਰਦੇ ਹਨ।

ਵਕਾਰੈ ਤੈ=ਤਿਸ 'ਵੱਵੇ' ਅੱਖਰ ਨੂੰ।

ਅਰਥ–ਵਰਣ ਅਵਰਣ ਤੋਂ ਰਹਿਤ ਤੇ ਵੇਦ ਸਾਰ ਦਾ ਪ੍ਰਵਰਤਕ ਹੈ (ਜੋ, ਫਿਰ ਉਹ) ਸੰਸਾਰ ਨੂੰ (ਚਾਰੇ) ਪਦਾਰਥ (ਬਖਸ਼ਣ ਵਾਲਾ) ਪ੍ਰਿਥਵੀ ਪਤਿ ਹੈ, ਤਿਸ (ਦੇ ਲਖ ਯਕ) 'ਵੱਵੇ' ਅੱਖਰ ਨੂੰ ਮੇਰੀ ਨਮਸਕਾਰ ਹੈ§।

ਹਰੀ ਹਰਾਦਿ ਸ੍ਵਯੰ ਬ੍ਰਹਮ੍ ਹੰਸ ਬੋਧ ਪ੍ਰਕਾਸ਼ਤੈ[]।
ਹਸਖਮਲ ਵਰਯ ਵੀਜੈ ਹਕਾਰੈ ਤੈ ਨਮਾਮਿਹੈਂ ॥ ੩ ॥

---

*ਵਿਹੀਨਾਯ ਦੀ ਜਗਾ ਦਰੁਸਤ ਪਾਠ ਚਾਹੀਦਾ ਹੈ:–'ਵਿਹੀਨਾਖ਼ਯੈ', ਵਯਾਕਰਣ ਅਨੁਸਾਰ 'ਵਿਹੀਨਾਯ' ਦੀ ਵਿਭਕਤੀ ਠੀਕ ਨਹੀਂ ਬੈਠਦੀ। 'ਵਿਹੀਨਾਖ਼ਯੈ' ਦਾ ਅਰਥ ਹੋਊ= (ਵਰਣ ਅਵਰਣ ਤੋਂ) ਵਿਹੀਨ ਜਿਸ ਨੂੰ ਆਖੀਦਾ ਹੈ। †ਪਾਠਾਂਤ੍ਰ–ਵਿਸ਼੍ਵੰਭਰ=ਸੰਸਾਰ ਨੂੰ ਭਰਨ ਵਾਲਾ। ‡ਮਹੀਧੀਸ਼੍ਰੈ ਦੀ ਸੰਧਿ ਅਸ਼ੁਧ ਹੈ, ਇਸ ਲਈ ਸ਼ੁੱਧ ਪਾਠ ਹੋਵੇਗਾ = (ਮਹਾ+ਅਧੀਸ਼੍ਰੈ) ਮਹਾਧੀਸ਼੍ਰੈ, ਫਿਰ 'ਵਿਸ਼੍ਵਵਰ੍ਗ ਮਹਾਧੀਸ਼੍ਰੈ' ਦਾ ਅਰਥ ਐਉਂ ਲੱਗੇਗਾ= ਸਮੂਹ ਸੰਸਾਰ ਦਾ ਮਹਾਨ ਮਾਲਿਕ। §ਵਾਸੁਦੇਵ ਦਾ ਅਰਥ 'ਬ੍ਰਹਮ ਯਾ ਪਰਮਾਤਮਾ' ਮੰਨਕੇ ਉਸ ਦੇ ਪਹਿਲੇ ਅੱਖਰ ਨੂੰ ਉਸ ਦਾ ਬੀਜ ਰੂਪ ਕਹਿ ਆਏ ਹਨ ਤੱਤੇ 'ਵ੍ਵੇ' ਦੇ ਅਰਥ ਬੀ 'ਬ੍ਰਹਮ' ਮੰਨਕੇ ਨਮਸਕਾਰ ਕਰ ਰਹੇ ਹਨ, ਇਸੇਤ੍ਰਾਂ ਅਗਲੇ ਸਲੋਕਾਂ ਵਿੱਚ ਹ.ਰਾ.ਰ. ਅੱਖਰਾਂ ਨੂੰ ਬੀ ਬ੍ਰਹਮ ਲਖਾਯਕ ਦੱਸਕੇ ਨਮਸਕਾਰਾਂ ਕਰਨਗੇ।

[]'ਪ੍ਰਕਾਸ਼ਕੈ' ਸ਼ੁੱਧ ਪਾਠ ਹੈ, ਅਰਥ ਹੋਊ 'ਪ੍ਰਕਾਸ਼ ਕਰਨ ਵਾਲਾ'।

ਹਰੀ=ਵਿਸ਼ਨੂੰ। ਹਰਾਦਿ=ਹਰ+ਆਦਿ=ਸ਼ਿਵ ਤੇ ਬ੍ਰਹਮਾਂ। (ਅ) ਹਰ=ਸ਼ਿਵ, ਆਦਿ=ਮੁੱਢ, ਮੂਲ। ਅਥਵਾ ਆਦਿਕ। ਸ੍ਵਯੰ ਬ੍ਰਹਮ=ਉਹ ਜੋ ਅਪਣੇ ਆਪ ਤੋਂ ਹੈ ਸੋ ਬ੍ਰਹਮ। ਅਕਾਰਣ ਬ੍ਰਹਮ। ਹੰਸ=ਉੱਜਲ। ਬੋਧ ਪ੍ਰਕਾਸ਼ਤੰ=ਜੋ ਗਿਆਨ ਪ੍ਰਕਾਸ਼ ਕਰਦਾ ਹੈ। (ਅ) ਹੰਸ ਬੋਧ ਪ੍ਰਕਾਸ਼ਤੰ=ਬ੍ਰਹਮਾਂ ਨੂੰ ਗਯਾਨ ਪ੍ਰਕਾਸ਼ਣ ਵਾਲਾ। ਹਸਖਮਲ*=[ਹ=ਪ੍ਰਗਟ ਹੀ। ਸ=ਸੁਤੇ। ਖ=ਅਕਾਸ਼ ਵਤ ਪੂਰਣ। ਮ=ਮਾਯਾ। ਲ=ਲਯਤਾ] ਜੋ ਸੁਤੇ ਅਕਾਸ਼ ਵਤ ਪੂਰਣ ਹੈ। ਤੇ ਮਾਯਾ ਜਿਸ ਵਿਚ ਲਯ ਹੈ (ਅ) ਜਾਪਦਾ ਹੈ ਕਿ ਅਸਲ ਪਦ ਹਸ੍ਤਾਮਲਕ ਸੀ, ਉਸ ਦੇ ਅਰਥ ਹਨ:-ਹੱਥ ਤੇ ਧਰੇ ਆਉਲੇ ਵਾਂਙੂ ਸਾਫ ਦਿੱਸਦਾ, ਭਾਵ ਪ੍ਰਤੱਖ। ਵਰਜ=ਸ੍ਰੇਸ਼ਟ। ਵੀਜੰ=ਮੂਲ ਨੂੰ, ਕਾਰਣ (ਰੂਪ) ਨੂੰ। ਬੀਜ ਨੂੰ। ਹਕਾਰੰ='ਹਾਹਾ' ਅੱਖਰ ਨੂੰ।

ਅਰਥ-ਮੈਂ ਉਸ ਸ੍ਰੇਸ਼ਟ ਕਾਰਣ (ਰੂਪ ਦੇ ਲਖਾਯਕ)'ਹਾਹੇ'ਅੱਖਰ ਨੂੰ ਨਮਸਕਾਰ ਕਰਦਾ ਹਾਂ (ਜੋ) ਸ੍ਵਯੰ ਬ੍ਰਹਮ ਹੈ ਤੇ ਵਿਸ਼ਨੂੰ, ਸ਼ਿਵ, ਬ੍ਰਹਮਾ ਨੂੰ ਉੱਜਲ ਗਿਆਨ ਪ੍ਰਕਾਸ਼ ਕਰਨੇ ਵਾਲਾ ਹੈ, ਤੇ ਸੁਤੇ ਅਕਾਸ਼ ਵਤ ਪੂਰਣ ਪ੍ਰਗਟ ਹੈ (ਤੇ ਫਿਰ) ਮਾਯਾ ਜਿਸ ਵਿਚ ਲਯ ਹੈ

ਹੋਰ ਅਰਥ-(ਹਰੀ=) ਵਿਸ਼ਨੂੰ (ਤੇ ਹਰ=) ਸ਼ਿਵ ਦੀ (ਬੀ ਜੋ) ਆਦਿ ਹੈ, (ਤੇ) ਅਕਾਰਣ ਬ੍ਰਹਮ ਹੈ, ਬ੍ਰਹਮਾਂ ਨੂੰ ਬੀ ਜੋ ਗਯਾਨ ਪ੍ਰਕਾਸ਼ਣ ਵਾਲਾ ਹੈ, (ਜਿਸ ਦਾ) ਪ੍ਰਤੱਖਾ ਵੀਜ ਰੂਪ (ਹਾਹਾ ਅੱਖਰ ਹੈ) ਉਸ ਹਾਹੇ ਨੂੰ ਮੇਰੀ ਨਮਸਕਾਰ ਹੈ।

ਗਜ਼ਾਨਾਰ੍ਕੰ ਗਿਰਾਧੀਸ਼ੰ ਗੋਤੀਤੰ‡ ਸੂੱਛ ਸਾਖਿਨੰ।
ਗਮਨਾਗਮਨ§ ਵਿਹੀਨਾਯ[] ਤੰ ਗਕਾਰੰ ਨਮਾਮਿਹੰ ॥੪॥

ਗਜ਼ਾਨਾਰ੍ਕੰ=ਜੋ ਗਯਾਨ ਦਾ ਸੂਰਜ ਹੈ [ਗਯਾਨ+ਅਰ੍ਕ=ਸੂਰਜ]। ਗਿਰਾਧੀਸ਼ੰ=ਬਾਣੀ ਦਾ ਪਤੀ। (ਅ) ਸਰਸ੍ਵਤੀ ਦਾ ਪਤੀ। ਗੋਤੀਤੰ=ਬਾਣੀ ਤੋਂ ਅਤੀਤ, ਅਕੱਥਨੀਯ। [ਸੰਸ:, ਗੋ=ਬਾਣੀ। ਅਤੀਤ=ਰਹਤ]। (ਅ) ਇੰਦ੍ਰੀਆਂ ਤੋਂ ਅਤੀਤ [ਗੋ=ਇੰਦ੍ਰੀਆਂ]।

*'ਹਸਖਮਲ ਵਰਜ' ਦੀ ਥਾਵੇਂ ਸ਼ੁਧ ਪਾਠ ਚਾਹੀਦਾ ਹੈ-'ਹਸਤਾਮਲਕ ਵਦ'=ਹੱਥ ਉੱਤੇ ਧਰੇ ਆਉਲੇ ਵਾਂਙੂ, ਫਿਰ 'ਹਸ੍ਤਾਮਲਕ ਵਦ ਵੀਜੰ ਹਕਾਰੰ ਤੰ ਨਮਾਮਹਮ' ਦਾ ਅਰਥ ਬਣੂ=ਜੋ ਹੱਥ ਤੇ ਧਰੇ ਆਉਲੇ ਵਾਂਙੂ (ਪ੍ਰਤੱਖ) ਬੀਜ ਰੂਪ ਹੈ ਉਸ (ਦੇ ਲਖਾਯਕ) ਹਾਹੇ ਨੂੰ ਮੇਰੀ ਨਮਸਕਾਰ ਹੈ। †ਇਹ ਅਰਥ ਮੂਲ ਪਾਠ ਨੂੰ 'ਹਸ੍ਤਾਮਲਕ ਵਦ' ਮੰਨਕੇ ਲੱਗਦਾ ਹੈ। ਜੂੰਹੂਕਾਂ ਦੇ ਬੀਜ ਮੰਤ੍ਰ ਹ੍ਰੀਂ, ਸ਼੍ਰੀਂ, ਕ੍ਲੀਂ ਆਦਿ ਹਨ। ਉਧਰ ਦਿਸ਼ਾਰਥ ਮਤੇ ਹੋਵੇ ਪਰ ਤਾਂਤ੍ਰਿਕ ਮਤਿ ਨੂੰ ਕਵੀ ਜੀ ਮੰਨਦੇ ਨਹੀਂ। ‡ਸ਼ੁੱਧ ਪਾਠ ਚਾਹੀਏ 'ਗੋ§ਤੀਤੰ'।

§'ਗਮਨਾਗਮਨ' ਸ਼ੁਧ ਪਾਠ ਹੋਵੇਗਾ, ਛੰਦ ਦੀ ਚਾਲ ਮੁਜਬ। ਲਿਖਤੀ ਨੁਸਖਿਆਂ ਵਿਚ ਕਿਤੇ ਪਾਠਾਂਤ੍ਰ 'ਗਗਨਾਗਮਨ' ਬੀ ਹੈ ਜੋ ਠੀਕ ਨਹੀਂ।

[]'ਵਿਹੀਨਾਯੰ' ਸ਼ੁਧ ਪਾਠ ਹੈ, 'ਵਿਹੀਨਾਯ' ਦੀ ਵਿਭਕਤੀ ਠੀਕ ਨਹੀਂ ਬੈਠਦੀ।

{ ਸੁੱਛ=ਪਵਿੱਤ੍ਰ। ਸਾਖਿਣੰ=ਸਾਖੀ ਰੂਪ, ਸਾਰੇ ਜਗਤ ਦਾ ਜਾਣਨਹਾਰ। ਸਭ ਦਾ ਦੇਖਣਹਾਰਾ ਪਰ ਅਸੰਗ। ਗਮਨਾਗਮਜਾਵਹੀਨਾਯ=[ਗਮਨ+ਆਗਮਨ+ਵਿਹੀਨਾਯ]। ਆਉਣ ਜਾਣ (=ਜੰਮਣ ਮਰਨ) ਤੋਂ ਰਹਿਤ। ਗਕਾਰੰ='ਗੱਗੇ' ਅੱਖਰ ਨੂੰ। }

ਅਰਥ–(ਜੋ) ਗਜਾਨ ਦਾ ਸੂਰਜ ਬਾਣੀ ਦਾ ਪਤੀ,ਇੰਦ੍ਰੀਆਂ ਤੋਂ ਅਤੀਤ, ਪਵਿੱਤ੍ਰ ਸਾਖੀ ਰੂਪ ਤੇ ਜੰਮਣ ਮਰਣ ਤੋਂ ਰਹਿਤਹੈ ਉਸ(ਦੇ ਲਖਾਯਕ)'ਗਗੇ' ਅੱਖਰਨੂੰ ਮੈਂਨਮਸ਼ਕਾਰਕਰਦਾਹਾਂ

ਰਾਮ ਵੀਜ*, ਸੁਰੇਸ਼ੁਰੰ, ਦੇਵ ਦੈਤਜਾਭਿਬੰਦਿਤੰ।
ਸਰ੍ਵਾਸ਼੍ਰਯੰ, ਸਰ੍ਵ ਮਿਤੀ† ਸ਼ਕ੍ਰੀ,ਤੰ ਰਕਾਰੰ ਨਮਾਮਿਹੰ ॥ ੫॥

{ ਰਾਮ=ਰਮਿਆ ਹੋਇਆ, ਕ੍ਰੀੜਾ ਕਰਨ ਵਾਲਾ। ਵਾਹਿਗੁਰੂ। ਵੀਜੰ=ਕਾਰਣ ਨੂੰ। ਮੂਲ ਨੂੰ। ਸੁਰੇਸ਼ੁਰੰ=ਸੁਰ+ਈਸ਼ੁਰੰ। ਦੇਵਤਿਆਂ ਦੇ ਬੀ ਈਸ਼ੁਰ ਨੂੰ, ਪਰਮਾਤਮਾਂ ਨੂੰ। ਦੇਵ ਦੈਤਜਾਭਿਬੰਦਿਤੰ=ਦੇਵਤੇ ਤੇ ਦੈਂਤਾਂ ਤੋਂ ਜੋ ਨਮਸਕਾਰ ਕੀਤਾ ਗਿਆ ਹੈ। ਸਰਵ੍ਵਾਸ਼੍ਰਯ=ਸਰਬ ਦਾ ਜੋ ਆਸ਼ਰਾ ਹੈ। ਸਰਵ੍ਵ ਮਿਤੀ ਸ਼ਕ੍ਰੀ=ਜੋ ਸਰਬ ਮਿਰਯਾਦਾ ਤੇ ਸ਼ਕਤੀ ਸੰਪੰਨ ਹੈ। (ਅ) ਜੇ ਪਾਠ ਕੇਵਲ–ਸਰਵ੍ਵ ਸ਼ਕ੍ਰੀ–ਹੋਵੇ ਤਾਂ ਅਰਥ ਲਗੇਗਾ– ਜਿਸ ਵਿਚ ਸਭ ਸ਼ਕਤੀਆਂ ਹਨ। (ਏ) 'ਸਰਵ੍ਵਮਿਤੀ' ਦਾ ਪਦ ਛੇਦ 'ਸਰਵੰ ਇਤਿ' ਕਰੀਏ ਤਾਂ 'ਸਰਬ ਦੀ ਸਮਾਪਤੀ ਦਾ ਅਸਥਾਨ' ਅਰਥ ਹੋਸੀ। ਯਾ, ਇਤੀ=ਇਸ ਪ੍ਰਕਾਰ ਦੀ। ਤੰ ਰਕਾਰੰ=ਉਸ 'ਰਾਰੇ' ਅਖਰ ਨੂੰ। }

ਅਰਥ–(ਜੋ ਸਰਬ ਵਿਖੇ) ਰਮਿਆ ਹੋਇਆ (ਸਰਵ ਦਾ) ਕਾਰਣ ਹੈ, ਦੇਵਤਿਆਂ ਦਾ ਬੀ ਈਸ਼ੁਰ ਹੈ, ਦੇਵਤੇ ਤੇ ਦੈਂਤਾ ਤੋਂ ਜੋ ਨਮਸਕਾਰ ਕੀਤਾ ਗਿਆ ਹੈ (ਤੇ ਜੋ) ਸਰਬ ਦਾ ਆਸਰਾ ਹੈ, ਸਭ ਮਿਰਯਾਦਾ ਤੇ ਸ਼ਕਤੀ ਸੰਪੰਨ ਹੈ ਉਸ (ਦੇ ਲਖਾਯਕ) 'ਰਾਰੇ' ਅੱਖਰ ਨੂੰ ਮੇਰੀ ਨਮਸਕਾਰ ਹੈ।

ਇਤ੍ਰੈਵ ਮਹਾਂ ਵਰ੍ਣੈ, ਭਾਵਨਾਧ ਮੁਹੁਰ੍ਮੁਹੁਃ।
ਚਤੁਰ੍ ਵਰ੍ਗ ਫਲੰ ਦਾਸ਼ਨ‡ ਸਿੱਧੀ ਏਵ§ ਨ ਸੰਸ਼ਯਃ ॥ ੬॥

---

*ਸ਼ੁਧ 'ਵੀਜੰ' ਪਾਠ ਹੈ। 'ਰਾਮ ਵੀਜੰ' ਦਾ ਐਉਂ ਬੀ ਅਰਥ ਕਰਦੇ ਹਨ–ਪਦ 'ਰਾਮ' ਦਾ ਜੋ 'ਵੀਜ' ਰੂਪ ਹੈ, ਭਾਵ 'ਰਾਰਾ' ਅੱਖਰ। †'ਮਿਤੀ' ਪਾਠ ਏਥੇ ਨਹੀਂ ਚਾਹੀਦਾ, ਇਸ ਨਾਲ ਛੰਦ ਦੀ ਗੋਣਤੀ ਦੇ ਦੋ ਅੱਖਰ ਵਧ ਜਾਂਦੇ ਹਨ।

‡'ਤਸਜ' ਪਾਠ ਹੋਵੇ ਤਾਂ ਵਧੇਰੇ ਸ੍ਪਸ਼ਟ ਹੈ। ਦਾਸ਼ਜ ਦਾ ਅਰਥ ਦਾਤਾ ਬੀ ਹੋ ਸਕਦਾ ਹੈ।

§ਸ਼ੁੱਧ ਪਾਠ ਚਾਹੀਏ 'ਸਿਦ੍ਧਿਰੇਵ'। ਫਿਰ ਇਸ ਦੂਜੀ ਤੁਕ ਦਾ ਅਰਥ ·ਬਣੇਗਾ–ਉਸ ਨੂੰ ਚਾਰੇ ਪਦਾਰਥਾਂ ਦੀ ਸਿੱਧੀ ਹੁੰਦੀ ਹੈ (ਪ੍ਰਾਪਤ), ਇਸ ਵਿਚ ਸੰਸਾ ਨਹੀਂ ਹੈ।

ਇਤ੍ਰੈਵ=ਐਸੇ, ਇਸ ਤਰ੍ਹਾਂ ਦੇ। ਮਹਾਂ ਵਰਣੰ=ਮਹਾਨ ਅੱਖਰ।
ਭਾਵਨਾਯ=ਸ਼ਰਧਾ ਧਾਰਕੇ, ਭਾਵਨਾਂ ਨਾਲ। ਮੁਹੁਰੁਮੁਹੁ=ਬਾਰ ਬਾਰ।
ਚਤੁਰ ਵਰਗ=ਚਾਰੇ ਪਦਾਰਥ–ਧਰਮ, ਅਰਥ, ਕਾਮ, ਮੋਖ।
(ਅ) ਚਾਰੇ ਮੁਕਤੀਆਂ–ਸਾਲੋਕ, ਸਾਰੂਪ, ਸਾਮੀਪ, ਸਾਯੁਜ……।
ਫਲੰ=ਫਲ ਦਾਤਾ। ਦਾਸ੍ਯਜ=ਦਾਸਾਂ, ਸੇਵਕਾਂ ਨੂੰ। (ਅ) ਦਾਤਾ।
ਏਵ ਨ ਸ਼ੰਸ਼ਯਃ=ਇਸ ਵਿਚ (ਕੋਈ) ਸੰਸਾ ਨਹੀਂ। ਭਾਵ ਜ਼ਰੂਰ ਹੀ।

ਅਰਥ–(ਏਹ ਚਾਰੇ ਅੱਖਰ) ਐਸੇ ਮਹਾਂ ਵਰਣ ਹਨ (ਕਿ ਜੋਹੜੇ) ਦਾਸ ਸ਼ਰਧਾ ਧਾਰਕੇ (ਇਨ੍ਹਾਂ ਨੂੰ) ਬਾਰ ਬਾਰ (ਜਪਦੇ ਹਨ ਉਹਨਾਂ ਨੂੰ) ਚਾਰੇ ਪਦਾਰਥ ਤੇ ਸਿੱਧੀਆਂ ਦੇ ਫਲ ਦਾਤਾ ਹਨ ਏਸ ਵਿਚ ਕੋਈ ਸੰਸਾ ਨਹੀਂ।

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਭਾਈ ਗੁਰਦਾਸ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅੰਸੁ ॥ ੩ ॥

੪. [ਕਾਂਸ਼ੀ ਵਿਚ ਪੰਡਤਾਂ ਨਾਲ ਚਰਚਾ]।

ਦੋਹਰਾ ॥ [1]ਮੰਤ੍ਰਰਾਜ[1] ਸੰਛੇਪ ਕਰਿ ਕਹਜੋ ਜਥਾ ਮਤਿ ਸਾਰ। ਜਿਹ ਸਮੁਝੇ ਨਿਜ ਰੂਪ ਲਹਿ ਹੋਤਿ ਸਿੰਧੁ ਭਵ ਪਾਰ[2] ॥ ੧ ॥ ਚੌਪਈ ॥ ਸੁਨਹੁ ਦੁਤਿਯ[3], ਸ਼੍ਰੀ ਗ੍ਰਿੰਥ ਜੁ ਬਾਨੀ। ਰਤਨਾਕਰ[4], ਅਨਗਨ ਗੁਨ ਖਾਨੀ। ਸ਼੍ਰੀ ਗੁਰ ਇਹ ਨਮਿਤ ਅਵਤਾਰਾ। ਸ਼੍ਰੀ ਕੇਸ਼ਵ[5] ਨਿਸ਼ਚੇ ਵਪੁ ਧਾਰਾ ॥੨॥ ਨਿਰਖਜੋ ਕਲਿ ਜਨੁ ਆਯੁ ਸੁ ਥੋਰੀ[6]। ਜੋਗ, ਜੱਗ, ਜਪ ਬਨੈ ਨ ਭੋਰੀ[7]। ਪੁਰਬ[8] ਧਰਮ ਸਥਾਪਨ ਹੇਤੁ। ਤਨ ਧਾਰਤਿ ਪ੍ਰਭੁ ਕ੍ਰਿਪਾ ਨਿਕੇਤੁ ॥੩॥ ਤਾਂਤੇ ਜਿਹ ਬਿਧਿ ਜਗ ਕੱਲ੍ਯਾਨਾ। ਹੋਤਿ, ਵਹੀ ਬਿਧਿ ਕ੍ਰਿਤ ਭਗਵਾਨਾ। ਅਵਰ ਸਾਧਨਾ ਬਨੈ ਨ ਕੋਈ। ਗਿਰੀਵਾਨ ਵਾਚਾ ਅਤਿ ਗੋਈ[9] ॥ ੪ ॥ ਪਢਤਿ ਪਢਤਿ ਹੈ ਆਯੁ ਬਿਤੀਤਾ[10]। ਹੈ ਕਬਿਧ੍ਯਾਨ ਧੋਯ ਬਿਪਰੀਤਾ[11]*। ਪਰਉਪਕਾਰਹੇਤੁ

---

[1]ਸ਼ਿਰੋਮਣੀ ਮੰਤਰ (ਵਾਹਿਗੁਰੂ)। [2]ਸੰਸਾਰ ਸਾਗਰ ਤੋਂ ਪਾਰ। [3]ਦੂਜੇ (ਪ੍ਰਸ਼ਨ ਦਾ ਉੱਤਰ) ਸੁਣੋ। [4]ਰਤਨਾਂ ਦੀ ਖਾਣ। [5]ਪਰਮੇਸ਼ੁਰ ਨੇ। [6]ਦੇਖਿਆ ਕਿ ਕਲਜੁਗ ਦੇ ਜੀਵਾਂ ਦੀ ਉਮਰਾ ਥੋੜੀ ਹੈ। [7]ਰੰਚਕ ਮਾਤ੍ਰ ਨਹੀਂ ਹੋ ਸਕਦੇ। [8]ਪਹਿਲਾਂ ਤੋਂ ਹੀ। [9]ਵਿਦ੍ਵਾਨਾਂ ਨੇ (ਸੰਸਕ੍ਰਿਤ) ਬੋਲੀ ਬਹੁਤ ਲੁਕਾ ਕੇ (ਯਾ ਗੁਹਯ ਕਰਕੇ) ਰੱਖੀ ਹੈ, ਭਾਵ ਹਰ ਕਿਸੇ ਨੂੰ ਪੜ੍ਹਾਉਂਦੇ ਨਹੀਂ ਹਨ। [10](ਜੇ ਕਿਸੇ ਨੂੰ ਪੜ੍ਹਾਉਣ ਬੀ ਤਾਂ) ਪੜ੍ਹਦਿਆਂ ਪੜ੍ਹਦਿਆਂ ਉਮਰਾ ਲੰਘ ਜਾਂਦੀ ਹੈ। [11](ਫੇਰ ਇਹ ਗੱਲ) ਕਦੋਂ ਸਿਰੇ ਚੜ੍ਹੇ ਕਿ ਧਿਆਨ ਤੇ ਧੋਯ ਉਲਟ ਜਾਵੇ ਭਾਵ ਜਗਤ ਸਾਡਾ ਧੋਯ ਹੈ ਤੇ ਧ੍ਯਾਨ ਉਸ ਵਲ ਹੈ, ਹੁਣ ਇਹ ਉਲਟੇ ਤਾਂ ਧੋਯ ਵਾਹਿਗੁਰੂ ਹੋਵੇ ਤੇ ਧ੍ਯਾਨ ਉਸ ਵਿਚ ਲੀਨ ਹੋਵੇ, ਭਾਵ ਪੜ੍ਹਨ ਤੋਂ ਅਗਾਹੋਂ ਅਮਲ ਕਰਕੇ ਸੰਸਾਰਾਕਾਰ ਤੋਂ ਈਸ਼ੁਰਾਕਾਰ ਹੋਣ ਦਾ ਸਮਾਂ ਕਦੋਂ ਆਉ, ਉਮਰ ਤਾਂ ਲੰਘ ਗਈ ਪੜ੍ਹਦਿਆਂ। *ਪਾਃ–ਬ੍ਰਿਤਰੀਤਾ=ਸੰਸਾਰ ਦੇ ਪਦਾਰਥਾਂ ਦੇ ਧਿਆਨ ਵੱਲੋਂ ਬ੍ਰਿਤੀ ਖਾਲੀ ਨਹੀਂ ਹੁੰਦੀ। (ਅ) ਸੰਸਾਰ ਵਲੋਂ ਖਾਲੀ ਹੋ ਕੇ ਭੀ ਧੋਯ (ਬ੍ਰਹਮ) ਵਲ ਬ੍ਰਿਤੀ ਨਹੀਂ ਲਗਦੀ।

ਗੁਰ ਸ੍ਵਾਮੀ। ਸੁਲਭ ਗਿਰਾ ਬਰਨੀ ਗੁਨ ਗਾਮੀ[1] ॥ ੫ ॥ ਨਾਮੀ ਨਾਮ ਏਕ ਦਿਖਰਾਵਾ। ਸ਼ਬਦ ਸੁਰਤਿ ਮਾਰਗ ਇਮ ਗਾਵਾ[2]:—ਸੱਤਿ ਅਸੱਤਿ ਦੋਊ ਪਦ ਜੋਰੇ[3]। ਸੱਤਿ ਸੱਤਿ ਕਰਿ ਅਸਤਿ ਬਿਛੋਰੇ[4] ॥ ੬ ॥ [5]ਸੱਤਿ ਆਤਮਾ, ਅਸਤਿ ਅਵਿੱਦਜਾ। ਮਹਾਂ ਗੂਢ ਕਰਿ ਪ੍ਰਗਟਜੋ ਸਦਜਾ[6]। ਸਤਜ ਅਸਤਜ ਭੇਦ ਲਖਿ ਪਾਵਾ। ਨਾਮ ਉਚਾਰਣ ਰੀਤਿ ਬਤਾਵਾ[7] ॥ ੭ ॥ [8]ਨਾਮ ਅਰੂਪ ਅਰੂਪ ਸੁਆਮੀ। ਨਾਮ ਬ੍ਰਿੱਤਿ ਤੇ ਤਦ ਵਪੁ ਗਾਮੀ[9]। ਸੁਲਭ ਸਗਲ ਪ੍ਰਗਟਾਈ ਗੁਰ ਬਰ। ਜਾਂ ਤੇ ਹੋਇ ਅਮਰ ਥਿਰ[10] ਇਹੁ ਨਰ ॥ ੮ ॥ [11]ਬੇਦ ਹੂੰ ਕਹਾ ਤ੍ਰਿਕਾਂਡ ਬਿਧਾਨਾ। ਕਠਨ ਕਰਮ ਉਪਾਸਨ ਗਜਾਨਾ[12]। ਮਹਾਂ ਜਤਨ ਸਾਧਕ ਇਹੁ ਸਾਧਨ[13]। ਕਲਿ ਕੁਲ ਜਨ ਕੇ ਭਰਮਨਿ ਬਾਧ ਨ[14] ॥ ੯ ॥ ਦੋਹਰਾ ॥ ਸ਼ਾਸਤ੍ਰ ਵੇਦ ਕੇ ਅਰਥ ਛਲ ਜਦਪਿ ਵਿਚਾਰੈ

[1]ਸੋਖੀ ਬਾਣੀ (ਵਾਹਿਗੁਰੂ ਦੇ) ਗੁਣਾਂ ਨੂੰ ਗਾਇਨ ਵਾਲੀ ਵਰਣਨ ਕੀਤੀ। [ਸੰਸਃ, ਗੁਣ+ ਹਿੰਦੀ, ਗਾਮ=ਗਾਉਣਾ।] (ਅ) ਗੁਣਾਂ ਦੇ ਆਸ਼ੂਯ (ਸਤਿਗੁਰੂ) ਨੇ ਸੋਖੀ ਬਾਣੀ ਕਹੀ ਹੈ। [ਗਾਮ=ਪਿੰਡ, ਭਾਵ ਆਸ਼ੂਯ]। [2]ਸ਼ਬਦ ਅਤੇ ਸੁਰਤ ਦਾ ਰਾਹ ਇਕੁਰ ਕਥਨ ਕੀਤਾ ਹੈ, (ਅੱਗੇ ਹੁਣ ਇਹ ਰਸਤਾ ਦੱਸਦੇ ਹਨਃ—)। [3]ਇਕੱਠੇ ਹੋ ਰਹੇ ਸੀ। [4]ਸਤਿ ਨੂੰ ਸਤਿ (ਸਿੱਧ) ਕੀਤਾ ਤੇ ਅਸੱਤਿ ਨੂੰ (ਸੱਤ ਤੋਂ) ਵੱਖ ਕਰ ਦਿਖਾਇਆ। [5]'ਆਤਮਾ' ਸੱਤਿ ਹੈ ਤੇ 'ਅਵਿੱਦਜਾ' ਅਸੱਤਿ ਹੈ (ਇਸ, ਡਾਢੇ ਗੁੱਝੇ (ਭੇਤ) ਨੂੰ ਸ਼ਬਦਾਂ ਵਿਚ ਪ੍ਰਗਟ ਕਰ ਦਿੱਤਾ ਹੈ, [ਪ੍ਰਾਕ੍ਰਿਤਃ, ਸੱਦ=ਸ਼ਬਦ। ਸੱਦ ਤੋਂ ਸਦਜਾ] (ਅ) ਪ੍ਰਗਟਜੋ ਸੱਦਜਃ= ਤੁਰਤ ਪ੍ਰਗਟ ਕਰ ਦਿੱਤਾ ਹੈ [ਸੰਃ, ਸਦਜਃ=ਤੁਰਤ]। [6](ਅਵਿੱਦਜਾ ਜੋ ਅਸੱਤਿ ਦੱਸੀ ਸੀ ਉਸ ਦੇ ਦੂਰ ਕਰਨੇ ਦਾ ਉਪਾਉ) ਨਾਮ ਉਚਾਰਣ ਦੀ ਰੀਤੀ ਦੱਸੀ। [7]ਸੁਆਮੀ (ਵਾਹਿਗੁਰੂ) ਰੂਪ ਰਹਿਤ ਹੈ ਅਤੇ ਉਸ ਦਾ ਨਾਮ ਭੀ ਅਰੂਪ ਹੈ, ਨਾਮ ਵਿਚ ਬ੍ਰਿਤਿ (ਲਗਾਇਆਂ) ਉਸਦੇ ਸਰੂਪ ਨੂੰ ਪ੍ਰਾਪਤ ਹੋ ਜਾਏਗੀ। ਭਾਵ ਇਹ ਹੈ ਕਿ ਜੋ ਬ੍ਰਿਤੀ ਨਾਮ ਵਿਚ ਲੱਗ ਰਹੀ ਹੈ ਸੋ ਸੰਸਾਰ ਤੋਂ ਉਠ ਈਸ਼ੂਰ ਵਿਚ ਲਗ ਰਹੀ ਹੈ, ਉਹ ਇਕਾਗ੍ਰ ਹੋ ਰਹੀ ਹੈ, ਜੋ ਏਕਾਗ੍ਰ ਹੋ ਰਹੀ ਹੈ ਉਹ ਉਸੇ ਅਭ੍ਯਾਸ ਨਾਲ ਨਿਰੁੱਧ ਹੋ ਜਾਏਗੀ। ਬ੍ਰਿਤੀ ਦੇ ਨਿਰੁੱਧ ਹੋ ਗਿਆਂ ਜਿਸ ਦੇ ਸਿਮਰਨ ਵਿਚ ਲੱਗੀ ਹੋਈ ਸੀ, ਉਸ ਦੇ ਸਰੂਪ ਦੀ ਪ੍ਰਾਪਤੀ ਹੋ ਜਾਏਗੀ। ਜੇ ਬ੍ਰਿਤੀ ਕੇਵਲ ਅਪਣੇ ਨਿਰੋਧ ਦਾ ਅਭ੍ਯਾਸ ਕਰਦੀ ਤਾਂ ਉਹ ਕੇਵਲ ਅਪਣੇ ਆਪ ਨੂੰ ਅੱਪੜਦੀ, ਪਰ ਜਿਸ ਨੇ (ਨਾਮ ਦੁਆਰਾ) ਈਸ਼ੂਰ ਵਿਚ ਆਪੇ ਨੂੰ ਲਾਇਆ ਹੈ ਉਸ ਦਾ ਆਪਾ ਈਸ਼ੂਰ ਨੂੰ ਜਾ ਮਿਲਿਆ, ਇਹ ਮੁਰਾਦ ਹੈ 'ਤਦ ਵਪੁ ਗਾਮੀ' ਦੀ। ਅਰਥਾਤ ਨਾਮ ਦੇ ਭਾਵ 'ਈਸ਼ੂਰ ਦੇ ਸ੍ਵਰੂਪ' ਵਿਚ ਪਹੁੰਚਣ ਵਾਲੀ ਯਥਾਰਥ ਅਵਸਥਾ ਵਿਚ ਪਹੁੰਚ ਹੋ ਗਈ। [9]ਅਮਰ ਹੋ ਕੇ ਇਸਥਿਤ ਹੋ ਜਾਂਦਾ ਹੈ। [10]ਵੇਦ ਨੇ (ਈਸ਼ੂਰ ਪ੍ਰਾਪਤੀ ਦਾ) ਤ੍ਰੀਕਾ ਤ੍ਰੈ ਕਾਂਡਾਂ—ਕਰਮ, ਉਪਾਸ਼ਨਾ ਤੇ ਗਜਾਨ—ਵਿਚ ਕਠਨ ਕਰ ਕੇ ਦੱਸਿਆ ਹੈ। [11]ਮਹਾਂ ਜਤਨ ਕਰ ਜਗਿਆਸੂ ਇਨ੍ਹਾਂ ਦੀ ਸਾਧਨਾਂ ਕਰ ਸਕਦਾ ਹੈ। [12]ਕਲਜੁਗ ਵਿਖੇ ਸਮੂਹ ਪੁਰਸ਼ਾਂ ਦੇ ਭਰਮਾਂ ਨੂੰ ਨਾਸ਼ ਨਹੀਂ ਕਰਦਾ।

ਧਾਰਿ[1]। ਸ਼੍ਰੀ ਗੁਰ ਗ੍ਰੰਥ ਵਿਲੋਕਤੇ ਦੇਤਿ ਵੇਗ ਫਲ ਚਾਰ[2]॥੧੦॥ ਅੜਿਲ॥ ਨਿਤ ਪ੍ਰਤਿ ਰੁਚਿ ਉਰ ਧਾਰਿ ਦਰਸ ਗੁਰ[3] ਕੀਜੀਐ। ਨਿਖਲ ਜਨਮ ਤਮ ਪਾਪ ਖਿਨਕ ਹਰਿ ਦੀਜੀਐ। ਕੋਟ ਜੱਗ ਫਲ ਦਾਨ ਸੁਨਤਿ ਰਵ ਭਾਵਨੀ[4]। ਹੋ! ਹੋਤਿ ਮੋਖ ਅਧਿਕਾਰ, ਪ੍ਰਣਤਿ ਦ੍ਰੁਤਿ ਦਾਮਨੀ[5]॥ ੧੧॥ [6]ਸਾਦਰ ਸੋੜ੍ਹ ਸੰਭਾਰਤਿ ਯਤਿ ਮਤਿ ਮਾਨਵੀ*। ਜਨਮ ਮਰਨ ਕਟਿ ਦੋਖ ਪਾਪ ਜਿਵ ਜਾਨਵੀ[6]। ਬ੍ਰਹਮਾਦਿਕ ਸੁਰ ਬ੍ਰਿੰਦ ਭਾਂਹਿ[7] ਉਸਤਤਿ ਰਰੈਂ। ਹੋ! ਨਿਜ ਕਰ ਪੁਸ਼ਪਹਿਂ ਵਿਸ਼ਨੁ† ਗ੍ਰੰਥ ਪੁਰ ਲੈ ਧਰੈ॥੧੨॥ ਮਹਿ ਤੀਰਥ, ਦਿਗ, ਈਸ਼, ਸ਼ੇਸ਼, ਸਾਰਦ ਰਰੈਂ[8]। ਸ਼੍ਰੀ ਬਚਨਾਂਮ੍ਰਿਤ ਸਾਰ ਵਰਗ ਅਘੁ ਸਭਿ ਟਰੈਂ[9]। ਮੋਖਾਰੋਹਣ ਪ੍ਰਗਟ ਗਿਰਾ ਅਘ ਖੰਡਨੀ[10]।ਹੋ!

[1]ਸ਼ਾਸਤ੍ਰ ਵੇਦ ਦੇ ਅਰਥ ਨੂੰ ਜਦ ਵਿਚਾਰੇ ਤੇ ਧਾਰਨ ਕਰੇ (ਤਦ ਫਲ ਮਿਲਦਾ ਹੈ)। [2]ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਰਸ਼ਨ ਨਾਲ ਹੀ ਤੁਰਤ ਚਾਰੋਂ ਫਲ ਦੇਂਦੇ ਹਨ। [3]ਜੇ ਗੁਰੂ (ਗ੍ਰੰਥ ਜੀ ਦਾ) ਦਰਸ਼ਨ ਕਰੀਏ। [4]ਕ੍ਰੋੜ ਜੱਗ ਤੇ ਦਾਨ ਦਾ ਫਲ ਹੁੰਦਾ ਹੈ ਗੁਰਬਾਣੀ ਸ਼ਰਧਾ ਨਾਲ ਸੁਣਨ ਨਾਲ। [ਰਵ=ਬਾਣੀ]। [5](ਗੁਰੂ ਗ੍ਰੰਥ ਜੀ ਨੂੰ) ਨਮਸਕਾਰ ਕਰਨੇ ਤੇ ਦੁਤੀ ਬਿਜਲੀਵਤ ਪ੍ਰਕਾਸ਼ ਹੁੰਦੀ ਹੈ ਤੇ (ਜੀਵ) ਮੁਕਤੀ ਦਾ ਅਧਿਕਾਰੀ ਹੋ ਜਾਂਦਾ ਹੈ [ਮਿਃ, ਪ੍ਰਣਤਿ=ਨਮਸਕਾਰ]। (ਅ) ਪ੍ਰਣਤ=ਸ਼ਰਨਾਗਤਿ (ਜਨਾਂ ਨੂੰ) ਸ਼ੋਭਦਾਤੀ ਹੈ। [6]ਆਦਰ ਨਾਲ ਥੋੜ੍ਹਾ ਭੀ ਗੁਰਬਾਣੀ ਨੂੰ ਸੰਭਾਲਦੇ ਹਨ ਜੋਹੜੇ ਸ੍ਰੇਸ਼ਟ ਬੁਧੀ ਵਾਲੇ ਉਨ੍ਹਾਂ ਦੇ ਜਨਮ ਮਰਨ ਦੇ ਦੁਖ ਕੱਟੇ ਜਾਂਦੇ ਹਨ, ਜਿਵੇਂ ਗੰਗਾ (ਪਾਪ ਕਟਦੀ ਹੈ)। [ਸੋੜ=ਥੋੜ੍ਹਾ] (ਅ) ਜਿਹੜੇ ਸ੍ਰੇਸ਼ਟ ਬੁਧੀ ਵਾਲੇ ਆਦਰ ਨਾਲ ੧੬ ਤਰ੍ਹਾਂ ਦੀ ਸੇਵਾ ਕਰਦੇ ਹਨ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ)...[ਸੋੜ+ਸੰਭਾਰ=ਖੋੜਸ+ਸੰਭਾਰ=੧੬ ਤਰ੍ਹਾਂ ਦੀ ਸੇਵਾ:-੧. ਜਿਸ ਥਾਂ ਪ੍ਰਕਾਸ਼ ਕਰਨਾ ਹੈ, ਉਸਨੂੰ ਜਲ ਨਾਲ ਧੋਣ ਆਦਿਕ ਨਾਲ ਸਫਾ ਕਰਨਾ। ੨. ਚੰਦੋਆਂ ਤਾਣਨਾ। ੩. ਵਿਛਾਈ ਕਰਨੀ ਤੇ ਮੰਜੀ ਸਾਹਿਬ ਸਜਾਉਣੀ। ੪. ਆਵਾਹਨ=ਗ੍ਰਿਹ ਵਿਖੇ ਸ੍ਰੱਦਣਾ ਯਾ ਲਿਆਉਣਾ। ੫. ਅਦਬ ਨਾਲ ਪ੍ਰਕਾਸ਼ ਕਰਨਾ ੬. ਬਸਤ੍ਰ ਪਹਿਰਾਣੇ ਯਾ ਰੁਮਾਲ ਚਾੜ੍ਹਨੇ। ੭. ਚੌਰ ਕਰਨਾ। ੮. ਸਿਹਰੇ ਚੜ੍ਹਾਨੇ ਫੁੱਲ ਭੇਟ ਕਰਨੇ। ੯. ਕੀਰਤਨ ਕਰਨਾ। ੧੦. ਪ੍ਰਸਾਦਿ ਭੇਟ ਕਰਨਾ। ੧੨. ਧੂਪ ਧੁਖਾਉਣੀ। ੧੨. ਖੁਸ਼ਬੂ ਛਿੜਕਣੀ। ੧੩. ਰੋਸ਼ਨੀ ਕਰਨੀ। ੧੪. ਪਰਿਕ੍ਰਮਾ ਕਰਨੀ। ੧੫. ਮੱਥਾ ਟੇਕਣਾ। ੧੬. ਸੰਤੋਖ ਕੇ ਅਸਵਾਰਾ ਕਰਨਾ। ਸੰਸਕ੍ਰਿਤ ਵਿਚ ਖੋੜਸ਼ੋਪਚਾਰ, ੧੬. ਪ੍ਰਕਾਰ ਦਾ ਪੂਜਨ ਹੈ ਜੋ ਸਾਡੇ ਖੋੜਸ ਸੰਭਾਰ ਤੋਂ ਭਿੰਨ ਹੈ। [7]ਭਾਵ ਗੁਰਬਾਣੀ ਦੀ। [8]ਧਰਤੀ ਵਿਖੇ ਤੀਰਥ, ਦਿਸ਼ਾਪਾਲ, ਈਸ਼ਰ, ਸ਼ੇਸ਼ਨਾਗ, ਤੇ ਸਰਸ੍ਵਤੀ (ਆਦਿ ਸਾਰੇ) ਕਰਦੇ ਹਨ (ਮਹਿਮਾਂ ਗੁਰੂ ਗ੍ਰੰਥ ਸਾਹਿਬ ਦੀ)। [9]ਸ਼੍ਰੀ ਗੁਰੂ ਜੀ ਦੇ ਸਾਰ ਰੂਪ ਤੇ ਅੰਮ੍ਰਿਤ ਵਾਂਙ ਬਚਨਾਂ ਦੇ ਅੱਖਰ ਸਾਰੇ ਪਾਪਾਂ ਨੂੰ ਦੂਰ ਕਰਦੇ ਹਨ [ਮਿਸ:, ਵਰਗ=ਸਮੂਹ। ਇਕ ਥਾਉਂ ਬੋਲੇ ਜਾਣ ਵਾਲੇ ਅੱਖਰ, ਪ੍ਰਕਰਣ, ਅਧਜਾਯ]। [10](ਗੁਰ) ਬਾਣੀ ਮੁਕਤੀ ਵਿੱਚ ਉੱਨਤ ਕਰਨ ਵਾਲੀ ਤੇ ਪਾਪ ਖੰਡਨ ਵਾਲੀ ਪ੍ਰਤੱਖ ਹੈ [ਮਿਸ:, ਮੋਕਸ਼+ਆਰੋਹਣ=ਚੜ੍ਹਨਾ]। *ਪਾ:-ਸਾਦਰ ਖੋੜਸ ਭਾਂਤਿ ਅਰਚਿਤ ਮਤਿ ਮਾਨਵੀ। †ਪਾ:-ਪੱਤ੍ਰ।

ਦੋਖ, ਦਰਿੱਦ੍ਰ, ਸੰਤਾਪ, ਪਾਪ ਬਲ ਦੰਡਲੀ[1] ॥ ੧੩ ॥ ਜਾਸ ਸਦਨ ਗੁਰ ਗ੍ਰੰਥ ਗਿਰਾ ਆਲਾਪ ਹੀਂ[2]। ਪੁਨ ਪੁਨ ਸ਼੍ਰੀ ਗੁਰ ਗ੍ਯਾਨ ਧ੍ਯਾਨ ਜਪ ਜਾਪ ਹੀਂ[3]।ਸੋ ਵੈਕੁੰਠ* ਪ੍ਰਤਾਪ ਤਹਾਂ, ਛਿਨ ਨਾ ਟਰੈ[4]। ਹੋ! ਸਭਿ ਸੰਪਦ ਰਿਧਿ ਸਿੱਧਿ ਰਮਾ ਨਿਜ ਘਰ ਕਰੈ[5] ॥ ੧੪ ॥ ਭਾਂਤੇ ਭਜਹੁ ਅਸਾਰ ਜਾਨਿ ਮਤਿ ਮੰਦਨੀ[6]। ਇਹ ਸਰਵੋਤਮ ਸਾਰ ਭਰਮ ਭਵ ਕੰਦਨੀ[7]। ਕਲਮਖ ਕਲਿ ਕੁਲ ਹਾਰ ਅਵਾਰ ਬਿਲਾਸਨੀ[8]। ਹੋ! ਅਲਪ ਕਹਨੋ ਬਹੁ ਜਾਨਿ, ਗ੍ਰੰਥ ਸੁਖ ਵਾਸਨੀ[9]॥੧੫॥ਸੋਰਠਾ॥ਸ਼੍ਰੀ ਗੁਰ ਗ੍ਰੰਥ ਮਹਾਨ ਪ੍ਰਗਟ ਬੋਧ ਬਪੁ[10] ਮਾਨੀਏ। ।ਸ਼੍ਰੀ ਗੁਰ ਕਹਨੋ ਬਖਾਨ–ਮਮ ਸਰੂਪ ਭਵ ਸੇਤ ਇਹ[11]–॥੧੬॥

†ਸ੍ਰੈਯਾ॥ ਤੀਰਥ ਰਾਜ ਬਿਚਾਰ ਮਹੀ ਮਣਿ[12],ਆਦਿ ਕਥਾ ਸੁਨਿ ਵਿਪ੍ਰ ਮਹਾਨਾ !। [13]ਦੇਵ ਸੁਰਾਸੁਰ ਖੀਰ ਮਥਨੋ,ਚਤੁਰਾਦਸ਼ ਕਾਢਿ ਦੀਏ ਵਿਧ ਨਾਨਾ[14] । ਰੌਰ ਪਰੀ ਸੁਰ ਦੈਤਨਿ ਮੱਧ, ਅਲੀ ਨਿਜ ਆਪਨੋ ਆਪਨ ਮਾਨਾ[15]।ਮੋਹਨ ਮੋਹਨਿ ਮੋਹ ਲੀਏ ਸਭਿ ਮੋਹਿ ਬਿਦਾਰ ਭਏ ਸੁਖਜਾਨਾ[16]॥ ੧੭॥ਦੇਇ ਵਿਭਾਗ[17] ਸੁਧਾ ਸਭਿ ਕੋ ਪ੍ਰਭੁ ਖੇਲ ਦਿਖਾਯ ਦਿਆਲ ਮੁਰਾਰੀ॥

---

[1]ਪਾਪਾਂ ਦੇ ਬਲ ਨੂੰ ਦੰਡ ਦੇਣ ਵਾਲੀ। [2]ਬਾਣੀ ਦਾ ਉਚਾਰਨ ਹੁੰਦਾ ਹੈ। [3](ਉਥੇ) ਬਾਰ ਬਾਰ ਗੁਰੂ ਦਾ ਗਿਆਨ ਤੇ ਧਿਆਨ ਤੇ ਜਪ ਦਾ ਜਪਣਾਂ (ਆ ਨਿਵਾਸ ਕਰਦੇ) ਹਨ। [4](ਉਥੇ) ਵੈਕੁੰਠ ਦਾ ਪ੍ਰਤਾਪ ਹੋ ਜਾਏਗਾ ਤੇ ਛਿਨ ਭਰ ਨਹੀਂ ਹਟੇਗਾ। [5](ਉਥੇ) ਲੱਛਮੀ ਆਪਣਾ ਘਰ ਕਰਦੀ ਹੈ। [6]ਇਸ ਕਰਕੇ (ਹੋਰ ਬਾਣੀਆਂ) ਅਸਾਰ ਤੇ ਬੁੱਧੀ ਨੂੰ ਮੰਦ ਕਰਨ ਵਾਲੀਆਂ ਜਾਣ ਕੇ ਛੱਡ ਦਿਓ। [7]ਭਰਮ ਰੂਪ ਸੰਸਾਰ ਦੇ ਕੱਟਣ ਵਾਲੀ ਹੈ, ਇਹ (ਗੁਰਬਾਣੀ)। [8]ਕਲਜੁਗ ਦੇ ਸਮੂਹ ਪਾਪਾਂ ਦੇ ਨਾਸ਼ ਕਰਨ ਵਾਲੀ ਹੈ, ਬਿਨਾ ਦੇਰੀ ਦੇ ਅਨੰਦਦਾਤੀ ਹੈ। [9]ਇਹ ਥੋੜਾ ਕਹਿਆ ਹੈ ਬਹੁਤਾ (ਫਲ) ਜਾਣੋ, (ਸ਼੍ਰੀ ਗੁਰੂ) ਗ੍ਰੰਥ ਦੀ ਬਾਣੀ ਸੁਖ ਰੂਪ ਸੁਗੰਧੀ ਵਾਲੀ ਹੈ, ਅਥਵਾ ਸੁਖਾਂ ਦਾ ਨਿਵਾਸ ਸਥਾਨ ਹੈ। [10]ਗਿਆਨ ਦਾ ਸਰੂਪ। [11]ਬਾਣੀ ਮੇਰਾ ਸਰੂਪ ਹੈ ਤੇ ਭਵ ਸਾਗਰ ਦਾ ਪੁਲ ਹੈ। [12]ਤੀਰਥ ਰਾਜ ਭਾਵ ਸ਼੍ਰੀ ਅੰਮ੍ਰਿਤਸਰ ਧਰਤੀ ਉਪਰ ਸ਼ਿਰੋਮਣ ਵਿਚਾਰੋ। [13]ਪ੍ਰਕਾਸ਼ ਰੂਪ ਦੇਵਤੇ ਤੇ ਦੈਂਤਾਂ ਨੇ ਸਮੁੰਦਰ ਰਿੜਕਿਆ, ਚੌਦਾਂ (ਰਤਨ) ਕੱਢ ਦਿੱਤੇ ਨਾਨਾ ਤਰ੍ਹਾਂ ਦੇ। (ਅ) ਦੇਵ ਸੁਰਾਸੁਰ=ਅਜਾਨ ਦੇਵ ਤੇ ਕਰਮ ਦੇਵ ਨੇ। [14]ਅਪਣੇ ਆਪ ਨੂੰ ਆਪ ਸਮਰਥ ਮੰਨਿਆਂ। [ਸੰਸ:, ਅਲਿ=ਲਾਇਕ ਹੋਣਾ]। [15]ਪਰਮੇਸ਼ੁਰ ਨੇ ਮੋਹਣੀ ਅਵਤਾਰ ਧਾਰ ਸਾਰੇ ਮੋਹਿਤ ਕਰ ਕੇ (ਰਤਨ) ਲੈ ਲਏ ਤੇ (ਰਤਨਾਂ ਦੇ) ਮੋਹ ਦੇ ਤਿਆਗ ਵਿਚ (ਸਭ ਨੇ) ਸੁਖ ਜਾਣਿਆਂ। [16]ਛਾਂਦੇ। *ਪਾ:–ਦੈ ਕੰਠ=ਕੰਠ ਕੀਤਿਆਂ ਦਿੰਦੀ ਹੈ।

†ਵਾਹਿਗੁਰੂ ਮੰਤ੍ਰ ਤੇ ਗੁਰਬਾਣੀ ਦਾ ਵਿਸ਼ਯ ਕਹਿ ਚੁਕੇ ਹਨ, ਹੁਣ ਹਰਿਮੰਦਰ ਬਾਬਤ ਕਹਿਣ ਲੱਗੇ ਹਨ।

ਪੁਰਬ ਰੂਪ ਬਨਾਯ ਕੈ ਸੁੰਦਰ ਸ਼੍ਰੀ ਮਣਿ ਮੰਦਿਰ ਕੀ ਰੁਚਿ ਧਾਰੀ[1]। ਝਾਂਹੀ ਸਮੈਂ ਰਿਖ ਮਾਧਵੀ ਦ੍ਵੈਕਰ ਜੋਰਿ ਬਿਨੈ ਪ੍ਰਭੁ ਸਾਥ ਉਚਾਰੀ।–ਪਾਤ੍ਰ ਸੁਧਾ[2] ਬਖਸ਼ੋ ਮੁਝ ਕੋ ਤਿਹ ਆਸਰ* ਜਾਇ ਕਰੋਂ ਤਪ ਭਾਰੀ–॥ ੧੯ ॥ ਸ੍ਰੈਯਾ ॥ ਆਇਸੁ ਦੀਨਿਸਿ ਸਾਰੰਗ ਪਾਨਿ–ਤਪੋ ਬਨ ਏਕ ਭਯੋ ਸਮ ਯਾ ਨਾ[3]। ਜਾਇ ਕਰੋ ਤਪ ਉੱਗ੍ਰ ਮਹਾਂ ਤਿਲ ਤੇ ਮਣਿ ਹੋਤਿ ਸੁ ਸਿੱਧ ਮਕਾਨਾ[4]।ਦੇਸ਼ ਪੰਚਾਲ[5] ਰਸਾਲ ਸਨਾਤਨ ਤੀਰਥ ਰਾਜ ਸੁਧਾਸਰ ਜਾਨਾ–। ਤੌ ਸੁਨਿ ਮਾਧਵੀ ਪਾਦ ਗਹੋ–ਕਰੁਣਾਨਿਧਿ! ਨਾਮ ਪੁਰਾ ਨ ਬਖਾਨਾ[6]॥ ੨੯ ॥ ਹੌਂ ਨਿਰਖਯੋ ਨਹਿ ਅੰਮ੍ਰਤ ਤੀਰਥ ਦੇਹੁ ਦਿਖਾਇ ਦਿਆਲ ਮੁਰਾਰੀ–। ਭਗਤਿ ਅਧੀਨ ਪ੍ਰਬੀਨ ਚਲੇ ਜਨ ਦੀਨ ਪੈ ਧਾਰਿ ਮਯਾ[7] ਬਨਵਾਰੀ। ਬਾਹਨ, ਬਾਮ, ਬਿਸਾਰ ਸਭਾ ਸੁਰ, ਬਾਰਜਲੋਚਨ[8] ਸ਼੍ਰੀ ਗਿਰਧਾਰੀ। ਦੇਖਿ ਸਭੈ ਸੁਰ ਬ੍ਰਿੰਦ ਯਹੈ ਬਿਧਿ, ਰੌਰ ਪਰੀ–ਚਲਿਯੋ ਛਬਿ ਭਾਰੀ[9]–॥ ੨੦ ॥ ਚੌਪਈ ॥ ਸੁਰ ਆਸੁਰ ਸੰਗ ਆਏ ਸ਼੍ਰੀ ਬਰ[10]। ਸੁਧਾਸਰੋਵਰ ਦੇਖਤਿ ਭੇ ਸੁਰ। ਸ਼੍ਰੀ ਪਤਿ ਸ਼੍ਰੀ ਹਰਿਮੰਦਰ ਰਾਜੈ। ਰਮਾ[11] ਸਹਤ ਸਿੰਘਾਸਨ ਛਾਜੈ†॥ ੨੧ ॥ ਪੂਰਬ ਮੁਖ ਹਰਿ ਗਿਰਾ ਉਚਾਰੀ[12]।–ਸੁਨਿ ਮਾਧਵ ਰਿਖਿ ਬ੍ਰਹਮਾ ਚਾਰੀ!। ਇਹ ਸਨਮੁਖ ਦੁਖ ਭੰਜਨਿ ਮਾਈ‡। ਤ੍ਰਿਬਿਧਿ ਤਾਪ ਹਰਨੀ ਸੁਖਦਾਈ ॥ ੨੨ ॥ ਮੱਧ ਮਹਾਂ ਤੀਰਥ[13], ਮੁਨਿ ਰਾਜਾ!। ਗੋਪ ਪਦਾਰਥ ਮਮ ਉਪਰਾਜਾ[14]। ਧਨੁਸ਼ ਧਨੁਸ਼ ਪ੍ਰਤਿ ਸੁਰ ਬੈਠਾਰੋ।ਅਭਿ ਅੰਤਰ ਤਿਨਕੇ

[1]ਸ਼ਿਰੋਮਣੀ ਮੰਦਰ (ਦੇ ਰਚਨ) ਦੀ ਰੁਚੀ ਕੀਤੀ। (ਅ) ਸ਼੍ਰੀ=ਲਖਮੀ, ਮਣੀ=ਕੌਸ਼ਤਭ ਮਣੀ। ਚੌਦਾਂ ਰਤਨਾਂ ਵਿਚੋਂ ਏਹ ਦੋਵੇਂ ਭੀ ਨਿਕਲੀਆਂ ਸਨ, ਤੇ ਏਹ ਵਿਸ਼ਨੂੰ ਜੀ ਨੇ ਹੀ ਲਈਆਂ ਸਨ। ਭਾਵ ਇਹ ਹੈ ਕਿ ਲਛਮੀ ਲੈਕੇ ਤੇ ਮਣੀ ਪਾਕੇ ਹੁਣ ਮੰਦਰ ਜਾਣ ਦੀ ਰੁੱਚੀ ਕੀਤੀ। [2]ਭਾਂਡਾ ਅੰਮ੍ਰਤ ਦਾ। [3]ਓਸ ਤਪੋਬਨ ਵਰਗਾ ਹੋਰ ਕੋਈ ਨਹੀਂ। [4]ਭਾਵ, ਥੋੜਾ ਕੀਤਿਆਂ ਬਹੁਤ ਫਲ ਹੁੰਦਾ ਹੈ, ਉਹ ਸਿੱਧਿ ਭੂਮੀ ਹੈ। [5]ਪੰਜਾਬ। [6]ਹੇ ਕਰੁਣਾਨਿਧ! (ਇਸ ਤੀਰਥ ਦਾ) ਨਾਮ ਅੱਗੇ (ਕਿਸੇ ਨੇ) ਨਹੀਂ ਕਿਹਾ, ਤੇ ਮੈਂ ਡਿੱਠਾ ਨਹੀਂ। (ਅ) ਪੁਰਾਤਨ (ਆਪਦਾ) ਨਾਮ ਕਰੁਣਾਨਿਧ ਕਹਿਆ ਹੈ। [7]ਕ੍ਰਿਪਾ ਧਾਰ ਕੇ। [8]ਸਵਾਰੀ (ਗਰੜ), ਇਸਤ੍ਰੀ (ਲਛੱਮੀ) ਤੇ ਦੇਵਤਿਆਂ ਦੀ ਸਭਾ (ਤ੍ਰੈਏ) ਛੱਡਕੇ ਕਵਲਨੈਨ (ਟੁਰਪਏ)। [9]ਭਾਰੀ ਛਬਿ ਵਾਲੇ (ਵਿਸ਼ਨੂੰ) ਚਲੇ। [10]ਭਾਵ ਵਿਸ਼ਨੂੰ ਦੇ ਨਾਲ। [11]ਲੱਛਮੀ। [12]ਪੂਰਬ ਦਿਸ਼ਾ ਵਲ ਮੂੰਹ ਕਰਕੇ ਵਿਸ਼ਨੂੰ ਨੇ ਬਾਣੀ ਕਹੀ। [13]ਵਿਚਾਲੇ ਮਹਾਨ ਤੀਰਥ ਹੈ। [14]ਗੁੱਝ ਪਦਾਰਥ ਮੇਰਾ ਉਤਪਤ ਕੀਤਾ ਹੋਇਆ ਹੈ।

*ਪਾ:–ਆਸ਼੍ਰਤ। †ਦੇਖੋ ਅਗੇ ਅੰਕ ੨੬ ਦੀ ਹੇਠਲੀ ਟੂਕ।

‡ਦੁਖ ਭੰਜਨੀ ਨਾਮ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਰਖਿਆ ਸੀ, ਦੇਖੋ ਇਸੇ ਰਾਸ ਦਾ ਅੰਸੂ ੧੧ ਅੰਕ ੮।

ਅਨੁਸਾਰੈ[1] ॥ ੨੩ ॥ ਜਲ ਮਹਿੰ[2] ਬਸਹਿੰ ਆਠ ਸਠ ਤੀਰਥ। ਇਨ ਮਹਿ ਧਰਹੁ ਸੁਧਾਸਰ ਸਮਰਥ[3]। ਇਨ ਢਿਗ ਬੈਠਿ ਕਰਹੁ ਤਪ ਭਾਰੀ। ਇਹ ਮਮ ਸਦਨ ਸਨਾਤਨ ਚਾਰੀ ॥ ੨੪ ॥ ਸਭਿ ਤੇ ਗੋਪ ਤੋਹਿ ਪ੍ਰਗਟਾਯੋ–।ਯਾ ਤੀਰਥ ਫਲ ਸ਼੍ਰੀ ਮੁਖ ਗਾਯੋ।–ਧਰਮ ਅਰਥ ਕਾਮੁ ਅਰ ਮੋਖੁ। ਮਨ ਬਚ ਕ੍ਰਮ ਅਘ ਕਲਿ ਹਰਿ ਦੋਖੁ[4]॥੨੫॥ਜਥਿ ਜਥਿ ਹੋ ਵੈਕੁੰਠ ਉਦਾਸਾ। ਤਥਿ ਹੌਂ ਆਇ ਸੁ ਕਰੌਂ ਨਿਵਾਸਾ॥ਇਹ ਤੀਰਥ ਮਮ ਦੇਹਿ ਸਰੂਪਾ। ਗੰਗਾਦਿਕ ਪਦ ਜਲ ਮੁਨਿ ਭੂਪਾ[5]*॥ ੨੬॥ਬੀਜ ਰੂਪ ਤੀਰਥ ਮਹਿ ਰਾਜੂ[6]। ਅੰਮ੍ਰਿਤ-ਸਰ ਥਲ ਸਜਨੋ ਸਮਾਜੂ[7]। ਜੋ ਨਰ ਸਹਜ ਦਰਸ ਹਿਤ ਆਵੈਂ। ਚਤੁਰ ਪਦਾਰਥ ਸਹਜ ਹੀ ਪਾਵੈਂ ॥ ੨੭ ॥ ਜੋ ਪੁਨ ਤਿਨਕੇ ਦਰਸ਼ਨ ਕੈ ਹੈਂ। ਤੇ ਵਿਦੇਹ ਹੁਇ ਮਮ ਪੁਰਿ ਜੈ ਹੈਂ। ਕੋਨ ਈਸਾਨ ਨਿਰਖ ਬ੍ਰਿਖਕੇਤੂ[8]। ਦੱਖਨ ਦਿਸਹਿ ਭੂਤਗ੍ਰਿਹ ਹੇਤੂ[9] ॥ ੨੮ ॥ ਵਰਨ, ਕੁਮੇਰ, ਇੰਦ੍ਰ, ਦਿਸ਼ਰਾਜਾ[10]। ਨਿਜ ਅਸਥਲ[11], ਸਭਿ ਸਜੇ ਸਮਾਜਾ। ਬ੍ਰਹਮਾਦਿਕ ਸੇਵਹਿੰ ਮਨ ਲਾਈ। ਮਮ ਰੁਚਿ ਲਖਿ ਖਟਪਦ ਜਿਮ ਛਾਈ[12]–॥ ੨੯ ॥ ਇਮ ਕਹਿ ਪ੍ਰਭੁ ਸਭਿ ਦੇਵ ਬੁਲਾਏ।ਬਿਨਤੀ ਕਰਤਿ ਸਭੈ ਤਥਿ ਆਏ। ਖੋੜਸ ਬਿਧਿ ਧਯਮਾਨਤਿ ਭਏ[13]। ਤੀਰਥ ਦੇਹਿ ਧਾਰਿ ਸਭਿ ਅਏ ॥ ੩੦ ॥ ਸਿੰਧ,

---

[1]ਹਿਰਦੇ ਵਿਚ (ਜੁ ਸੈਕਲਪ ਹੈ) ਤਿਸਦੇ ਅਨੁਸਾਰ ਦੇਵਤੇ ਬਿਠਾਏ (ਅ) ਤਿਨ੍ਹਾਂ (ਦੇਵਤਿਆਂ ਦੇ ਅਨੁਸਾਰ (ਅਭ ਅੰਤਰ=) ਜਲ ਦੇ ਅੰਦਰ ਬਿਠਾਏ। ਭਾਵ ਜੀਕਣ ਕਿਨਾਰੇ ਤੇ ਧਨੁਸ਼ ਪ੍ਰਮਾਣ ਫਰਕ ਨਾਲ ਬੈਠੇ ਸਨ ਤੈਸੇ ਹੀ ਜਲ ਵਿਚ ਓਨੀ ਓਨੀ ਵਿੱਥ ਤੇ ਟਿਕਾਏ। ਤੱਕੋ ਇਸੇ ਅੰਸੂ ਦਾ ਛੰਃ ੩੮ ਜਿਥੇ ਸਭ ਦੇਵ ਅੰਮ੍ਰਿਤ ਮਯ ਹੋ ਜਾਂਦੇ ਹਨ। [2]ਭਾਵ ਇਥੋਂ ਦੇ ਜਲ ਵਿਚ। [3]ਇਨ੍ਹਾਂ ਵਿਚ ਧਰੋ ਸਮਰੱਥ (ਅੰਮ੍ਰਿਤ) ਨੂੰ ਜੋ ਇਹ ਸੁਧਾਸਰ (ਕਹਿਲਾਵੇ)। (ਅ) ਇਨ੍ਹਾਂ ਵਿਚ ਧਰੋ ਸੁਧਾ (ਕਿਉਂਕਿ ਇਹ) ਸਮਰੱਥ ਸਹੋਵਰ ਹੈ। [4]ਕਲਜੁਗ (ਦੇ ਜੀਵਾਂ ਦੇ) ਮਨ, ਬਾਣੀ, ਸਰੀਰ ਦੇ ਪਾਪਾਂ ਤੇ ਦੋਖਾਂ ਨੂੰ ਦੂਰ ਕਰਨ ਵਾਲਾ ਹੈ। [5]ਹੇ ਮੁਨੀਰਾਜ (ਗੰਗਾ ਆਦਿਕ) ਦਾ ਨੀਰ (ਮੇਰੇ) ਪੈਰਾਂ ਦਾ ਜਲ ਹੈ। [6]ਭਾਵ ਇਹ ਤੀਰਥ ਰਾਜ ਪ੍ਰਿਥਵੀ ਦੇ ਸਾਰੇ ਤੀਰਥਾਂ ਦਾ ਬੀਜ ਰੂਪ ਹੈ। [7]ਸਮਿੱਗ੍ਰੀ (ਸਹਿਤ)। [8]ਈਸ਼ਾਨ ਕੋਨ (ਉੱਤਰ ਪੂਰਬ ਦੇ ਵਿਚਕਾਰ) ਦੇਖੋ ਸ਼ਿਵਜੀ ਹੈ। [9]ਜੀਵਾਂ ਨੂੰ ਗ੍ਰਸਣਵਾਲੇ (ਧਰਮਰਾਜ) ਵਾਸਤੇ ਹੈ, ਅਥਵਾ ਉਸ ਨੇ ਹਿਤ ਕਰ (ਲਈ) ਹੈ। [10]ਦਿਸ਼ਾਦੇ ਰਾਜਾ। [11]ਆਪੋ ਆਪਣੇ ਥਾਂ। [12]ਭੌਰਿਆਂ ਵਾਂਙ ਛਾ ਰਹੇ ਹਨ। [13]ਸੋਲਾਂ ਤਰ੍ਹਾਂ ਪੂਜਾ ਕਰਨ ਲਗ ਪਏ।

*ਕਵਿ ਜੀ ਨੇ ਪੌਰਾਣਿਕ ਢੰਗ ਵਿਚ ਸੁਧਾ ਸਹੋਵਰ ਦੀ ਮਹਿਮਾਂ ਕਹੀ ਹੈ, ਕਿਉਂਕਿ ਆਪ ਇਸੇ ਤ੍ਰੀਕੇ ਦੇ ਜਾਣੂ ਸੇ। ਅਸਲ ਵਿਚ ਇਹ ਤੀਰਥ ਰਾਜ ਵਿਸ਼ਨੂੰ ਜੀ ਦੇ ਥੀ ਪੂਜਨ ਸ਼੍ਰੀ ਅਕਾਲ ਪੁਰਖ ਜੀ ਨਮਿੱਤ ਸਾਜਿਆ ਗਿਆ ਸੀ,ਦੇਖੋ ਰਾਸ ੨ ਅੰਸੂ ੩੦ ਅੰਕ ੭ਦੀ ਹੇਠਲੀ ਟੂਕ।

ਸੁਮੇਰੁ, ਗਗਨ, ਅਪ[1] ਪਵਨਾ। ਹਰਖਤਿ ਆਏ ਧਰਨੀ ਦਵਨਾ[2]। ਪੱਤ੍ਰੂ ਚਢੇ ਪਰਸੁਨ ਬ੍ਰਖਾਵੈਂ[3]।–ਜਯਤਿ ਜਯਤਿ ਜਯ ਜਯ–ਧੁਨਿ ਗਾਵੈਂ॥੩੧॥ ਬਰਨ, ਕੁਬੇਰ; ਸੇਸ, ਸਸਿ, ਸੂਰਾ[4]। ਖਟ ਮੁਖ[5] ਆਦਿਕ ਚੜੇ ਮਯੂਰਾ[6]। ਖੇਚਾਰੀ[7],ਪਾਤਾਲਾ,ਮਹੀਚਰੁ[8]।ਗੁਪਤ ਪ੍ਰਗਟ ਸਭਿ ਆਏ ਸੁਰ ਬਰ॥੩੨॥ ਸ੍ਰੁਤਿ ਸਿੰਮ੍ਰਤਿ ਨਿਗਮਾ[9]ਤਨ ਧਾਰੇ। ਸਨਮੁਖ ਠਾਂਢੇ ਦੇਵ ਮੁਰਾਰੇ। ਸਭਿ ਮਿੱਲ ਦੈ ਕਰ ਜੋਰਿ ਅਲਾਧੋ।–ਆਇਸੁ ਕਰਹੁ ਭਗਤ ਸੁਖਦਾਧੋ !–॥ ੩੩ ॥ ਤਬਿ ਬੋਲੇ ਸ਼੍ਰੀ ਕਰੁਨਾ ਸੀਵ[10]।–ਇਹਾਂ ਬਸਹੁ ਤੁਮ ਸਭੈ ਸਦੀਵ। ਬਿਸ਼ਨੁ*ਕਲਪਤਰੁ ਤੀਰਥ ਰਾਜੂ[11]। ਸਾਦਰ ਮੱਜਹੁ ਦੇਵ ਸਮਾਜੂ!॥੩੪॥ ਬ੍ਰਜਾਸ ਭਵਿੱਖਤ ਕਥਾ ਬਖਾਨੀ। ਅਸ ਸੁਰ ਵਰਗ[12]† ਸੁ ਸਭਿ ਕਰਿ ਮਾਨੀ–।ਤਬਿ ਬੋਲੇ ਬਿਬਾਨਗਤਿ[13] ਸਾਰੇ।–ਮੱਜਨ ਮੰਤ੍ਰ ਸੁ ਕੌਨ ਉਚਾਰੇਂ ?–॥੩੫॥ ਤਬਿ ਕਮਲੇਸ਼[14] ਹਰਖ ਹ੍ਵੈ ਦਯਾਲ।ਕਹਯੋ,–ਸੁਨਹੁ ਸਭਿ ਭੂ ਸੁਰ ਸਾਲਾ[15]!।ਯੱਸ਼ਸ ਉਚਾਰ ਉਦਕ ਭੁਕਵਾਰੀ[16]। ਤੀਰਥਰਾਜ ਦੇਤਿ ਫਲਚਾਰੀ॥ ੩੬ ॥ ਅਥ ਮੰਤ੍ਰ॥

ਓਂ ਅਮ੍ਰਿਤੋਦਭਵਾਯ[17] ‡ਅਮ੍ਰਿਤਰੂਪਾਯ[18] ਤੀਰਥਰਾਜਾਯ ਨਮੋਨਮਃ[19]। ਚੌਪਈ ॥ ਅੰਮ੍ਰਿਤ ਕਲਾ ਮੰਤ੍ਰ ਇਹੁ ਕਹੀਏ[20]§। ਮਹਾਂ ਗੋਪ ਵਡ ਭਾਗਨਿ ਲਹੀਏ–। ਇਹ ਸੁਨਿ ਮੱਜਨ ਕਰਨੇ ਲਾਗੇ। ਸਰਬ ਦੇਵ ਤੀਰਥ ਜਸੁ ਪਾਗੇ ॥੩੭॥ ਕਮਲਾਦਿਕ, ਬਿਧਿ, ਸ਼ਿਵ, ਸੰਗਬਾਮਾ[21]।ਸਭਿ

[1]ਜਲ। [2]ਧਰਤੀ ਤੇ ਅਗਨੀ। (ਅ) ਧਰਤੀ ਨੂੰ ਦਬਾਨ ਵਾਲੇ ਭਾਵ ਦਿਗਪਾਲ। [3]ਬਿਬਾਨਾਂ ਤੇ (ਦੇਵਤੇ) ਚੜ੍ਹੇ ਫੁੱਲ ਬਰਸਾਉਂਦੇ ਹਨ। [ਪਤ੍ਰੂ=ਕੋਈ ਅਸਵਾਰੀ]। [4]ਸ਼ੇਸ਼ਨਾਗ, ਚੰਦਰਮਾਂ, ਸੂਰਜ। [5]ਸ਼ਿਵਜੀ ਦਾ ਪੁੱਤ੍ਰ–ਸ਼ਾਮਕਾਰਤਕ। [6]ਮੋਰ ਉਪਰ। [7]ਆਕਾਸ਼ ਚਾਰੀ। [8]ਪ੍ਰਿਥਵੀ ਤੇ ਵਿਚਰਨ ਵਾਲੇ। [9]ਵੇਦਾਂ ਨੇ। [10]ਮੇਹਰ ਦੀ ਹੱਦ। [11]ਵਾਹਿਗੁਰੂ ਦਾ ਕਲਪ ਬ੍ਰਿੱਛ ਰੂਪ ਇਹ ਤੀਰਥ ਰਾਜ ਹੈ। [12]ਸਾਰੇ ਦੇਵਤਿਆਂ ਨੇ। [13]ਬਿਬਾਨਾਂ ਨੂੰ ਪ੍ਰਾਪਤਿ (ਯਾ ਬਿਬਾਨਾਂ ਦੀ ਚਾਲ ਵਾਲੇ ਯਾ ਬਿਬਾਨਾਂ ਤੇ ਚੜ੍ਹਕੇ ਚਲਣ ਵਾਲੇ) ਭਾਵ ਦੇਵਤੇ। [14]ਵਿਸ਼ਨੂੰ। [15](ਭਾਈ ਗੁਰਦਾਸ ਜੀ ਕਹਿੰਦੇ ਹਨ) ਤਦੋਂ ਕਮਲੇਸ਼ ਨੇ ਖੁਸ਼ ਤੇ ਦਿਆਲ ਹੋਕੇ (ਉਹ ਮੰਤ੍ਰ) ਆਖਿਆ, (ਸੋ ਮੰਤ੍ਰ) ਹੇ ਸਾਰੇ ਸ੍ਰੇਸ਼ਟ ਭੂਸੁਰੋ (=ਬ੍ਰਾਹਮਣੋਂ) ਸੁਣੋ। [ਸਾਲ=ਸਾਰ=ਸ੍ਰੇਸ਼ਟ] (ਅ) ਸੁਣੋ, ਹੇ ਸਾਰੇ ਸ੍ਰੇਸ਼ਟ ਦੇਵਤਿਓ (ਜੋ) ਪ੍ਰਿਥਵੀ ਤੇ ਆਏ ਹੋਏ ਹੋ ! [16]ਜਿਸ ਨੂੰ ਉਚਾਰੇ ਜਲ ਦੇ ਲੈਣ ਵੇਲੇ। [17]ਓਂ=ਵਾਹਿਗੁਰੂ। ਅੰਮ੍ਰਿਤੋਦਭਵਾਯ=ਅੰਮ੍ਰਿਤ ਤੋਂ ਉਤਪੰਨ ਹੋਣ ਵਾਲਾ। [18]ਜੋ ਅੰਮ੍ਰਿਤ ਦਾ ਰੂਪ ਹੈ। [19]ਐਸਾ ਜੋ ਤੀਰਥ ਰਾਜ ਹੈ ਤਿਸ ਨੂੰ ਨਮਸਕਾਰ ਹੈ, ਨਮਸਕਾਰ ਹੈ। [20]ਸ਼ਕਤੀ ਵਾਲਾ ਅੰਮ੍ਰਿਤ ਦਾ ਇਹ ਮੰਤ੍ਰ ਕਹੀਦਾ ਹੈ। [21]ਸਮੇਤ ਇਸਤ੍ਰੀਆਂ ਦੇ।

*ਪਾਠ–ਵਿਸ਼੍ਰ–ਸ਼ੁੱਧ ਜਾਪਦਾ ਹੈ। †ਪਾਃ–ਅਸੁਰ ਵਰਗ।

‡ਪਾਃ–ਓਮੰ ਮ੍ਰਿਤੋਦਭਵੈ। §ਪਾਃ–ਅੰਮ੍ਰਿਤ ਕਾਲ ਅੰਮ੍ਰਿਤ ਇਹੁ ਕਹੀਏ।

ਅੰਮ੍ਰਿਤ ਮਧ ਭਏ ਸੁਧਾ ਮਾ[1]। ਨਿਰਖ ਮਾਧਵੀ ਬਿਸਮੈਂ ਭਯੋ। ਕਹਨੋ –ਕ੍ਰੂਰ ਅਮਰਾ ਕਿਤ ਗਯੋ[2]?–॥ ੩੯ ॥ ਸ਼੍ਰੀ ਪ੍ਰਭੁ ਬਹੁਰ ਸਮੋਧਨ ਕੀਨਾ[3]।–ਯੋ ਤੀਰਥਮਧ ਭਏ ਪ੍ਰਬੀਨਾ!–। ਤਬਿ ਫਿਰ ਮੁਨਿ ਪੁਟ ਅੰਜੁਲ ਜੋਰੈ[4]।–ਕਹੋ ਭਵਿੱਖਤ ਕਥਾ ਬਹੋਰੈ ॥ ੩੯ ॥ ਜਿਮ ਕਰਿਹੋ ਜੁਗ ਆਗਲ ਮਾਂਹੀ। ਸੋ ਬਰਨਹੁ ਪ੍ਰਭੁ ਸਭਿ ਮੋ ਪਾਹੀ–। ਤਬਿ ਤ੍ਰਿਲੋਕਪਤਿ ਬਚਨ ਬਖਾਨੇ। ਉਨ ਉਪਕਾਰ ਹੇਤੁ ਮਨ ਮਾਨੇ[5] ॥ ੪੦ ॥–ਤ੍ਰੇਤਾ ਮਾਂਹਿ ਹੋਹਿ ਹਮ ਰਾਮਾ। ਲਵ ਕੁਸ਼ ਸਹਤ ਆਇ ਇਸ ਧਾਮਾ। ਸੁਰ ਸਮੂਹ ਸੁ*ਮੱਜਨ ਕਰਿ ਹੈਂ। ਤੀਰਥਰਾਜ ਪੂਜ ਪਰਚੁਰਿ ਹੈਂ[6] ॥ ੪੧ ॥ ਜੱਗ ਕਰਹਿਂਗੇ ਪਸ਼ਚਮ ਅੰਗਾ[7]। ਤੀਨ ਲੋਕ ਸੈਨਾ ਸਭਿ ਸੰਗਾ। ਤਬਿ ਮਮ ਸੁਵਨ ਜਾਨਿ ਮਮ ਪਸਾਰਾ[8]। ਬਾਂਧੈਗੇ ਦ੍ਵੈ ਪੁਰਿ ਅਗਾਰਾ[9] ॥ ੪੨ ॥ ਬਹੁਤ ਭਾਂਤਿ ਲੀਲਾ ਤਬਿ ਕੈ ਹੈਂ। ਸਿੰਧੁ ਛੇਤ੍ਰ[10] ਕੋ ਮਾਨ ਸੁ ਦੈ ਹੈਂ। ਦ੍ਵਾਪੁਰ ਕ੍ਰਿਸ਼ਨ ਜਦੁਨਿ ਮੈਂ ਹੋਹੀਂ[11]†। ਤ੍ਰਿਭੁਵਣ ਮਾਂਹਿ ਫਿਰੈ ਮਮ ਦੋਹੀ[12] ॥੪੩॥ ਸਭਿ ਲੀਲਾ ਕਰਿ ਫਿਰ ਅਵਸਾਨ[13]। ਸੁਧਾਸਰੋਵਰ ਕ੍ਰਿਸ਼ਨ ਸਮਾਂਨ[14]। ਫਿਰ ਕਲਜੁਗ ਸ਼੍ਰੀ ਚੰਦਹਿ ਭਾਤ[15]। ਮਮ ਸਰੂਪ ਛਿਤਿ ਅਤਿ ਵੱਖਯਾਤ ॥ ੪੪ ॥ ਦਸ ਔ ਚਤੁਰਦਸ਼ਾ[16]ਵਪੁਧਰਿਕੈ। ਸਿੰਧੁਛੇਤ੍ਰ[10]ਜਸੁ ਮਹਾਂ ਪ੍ਰਚੁਰਿਕੈ[17]। ਵਡਪਰਤਾਪ ਕਰੋਂ ਇਹ ਧਾਮੰ[18]। ਤੀਨ ਲੋਕ ਮਣਿ ਅੰਮ੍ਰਿਤ ਨਾਮੰ [19]॥ ੪੫ ॥ ਜੁਗ ਜੁਗ ਸੁਧਾ ਸਰੋਵਰ ਸੇਵ। ਆਇ ਨਿਵਾਸ ਕਰੈਂ ਸੰਗ ਦੇਵ–। ਇਮ ਸੁਨਿ ਸੁਨਿ ਮਾਧਵਿ ਹਰਖਾਨੋ। ਸੁਧਾ ਪਾਤ੍ਰ ਹਰਿ ਚਰਨ ਸਮਾਨੋ ॥੪੬॥ ਪਾਤ੍ਰ ਸੰਗ

---

[1]ਅੰਮ੍ਰਿਤ ਦਾ ਰੂਪ ਹੋ ਗਏ ਅੰਮ੍ਰਿਤ ਵਿਚ। (ਅ) ਸੁ ਧਾਮਾ=ਉਸ ਥਾਂ ਵਿਚ। [2]ਸਾਰੇ ਦੇਵਤੇ ਕਿਧਰ ਗਏ? [3]ਸਮਝਾਉਣਾ ਕੀਤਾ। [4]ਦੋਵੇਂ ਹੱਥ ਜੋੜੇ ਭੋਨੇ ਵਾਙ। [5]ਉਹਨਾਂ ਭਾਵ ਤ੍ਰਿਲੋਕ ਪਤੀ ਦੇ ਉਪਕਾਰ ਦੇ ਹਿਤ ਵਿਚ ਮਨ ਮੰਨਿਆਂ। [6]ਫੈਲਾਵਾਂਗੇ। [7]ਪੱਛਮ ਦੀ ਤਰਫ। [8]ਮੇਰੇ ਪੁੱਤ੍ਰ ਮੇਰਾ ਪਿਆਰਾ (ਤੀਰਥ) ਜਾਣਕੇ। [9](ਇਸ ਤੋਂ ਜ਼ਰਾ) ਅਗੇਰੇ ਦੇ ਸ਼ਹਿਰ ਬੰਨ੍ਹਣਗੇ। ਭਾਵ ਲਾਹੌਰ ਤੇ ਕਸੂਰ ਬੰਨ੍ਹਣਗੇ। [10]ਸਿੰਧੁ ਛੇਤ੍ਰ [ਸਿੰਧੁਜਕਸ਼ੇਤ੍ਰ]–ਸਿੰਧੁਜ=ਸਮੁੰਦਰ ਤੋਂ ਉਪਜਿਆ ਭਾਵ ਅੰਮ੍ਰਿਤ+ਕਸ਼ੇਤ੍ਰ=ਇਕਾਣਾ। ਅੰਮ੍ਰਿਤ ਟਿਕਾਇਆ ਗਿਆ ਹੋਵੇ ਜਿਸ ਟਿਕਾਣੇ,ਭਾਵ ਅੰਮ੍ਰਿਤਸਰ। (ਅ) ਪੰਜਾਬ [ਸਿੰਧੁ ਛੇਤ੍ਰ=ਸਿੰਧ ਨਦੀ ਜਿਸ ਧਰਤੀ ਵਿਚ ਵਹੇ]। [11]ਜਾਦਵਾਂ ਵਿਖੇ ਮੈਂ ਕ੍ਰਿਸ਼ਨ ਹੋਵਾਂਗਾ। [12]ਦੁਹਾਈ। [13]ਅੰਤ ਨੂੰ। [14]ਕ੍ਰਿਸ਼ਨ ਰੂਪ ਹੋਕੇ ਸਮਾਵਾਂਗਾ। [15]ਸ਼੍ਰੀਚੰਦ ਜੀ ਦੇ ਪਿਤਾ ਗੁਰ ਨਾਨਕ ਜੀ। [16]ਭਾਵ ੨੪ ਅਵਤਾਰਾਂ ਦਾ। [17]ਬਹੁਤ ਜਸ ਫੈਲਾ ਕੇ। [18]ਇਸ ਅਸਥਾਨ ਦਾ। [19]ਤਿੰਨਾਂ ਲੋਕਾਂ ਵਿਚ ਸ਼ਿਰੋਮਣਿ ਅੰਮ੍ਰਿਤ ਸਰੋਵਰ ਨਾਮ (ਪ੍ਰਸਿੱਧ ਹੋ ਜਾਵੇਗਾ)।

*ਪਾ:–ਜੁ। †ਪਾ:–ਦ੍ਵਾਪਰ ਯਾਦੁਵੰਸ਼ ਹਮ ਹੋਹੀਂ।

ਮੁਨਿ ਸਜੀ ਸਮਾਧਾ। ਆਪ ਸਥਾਪਨ ਕੀਯੋ ਅਗਾਧਾ। ਕਰਿ ਅਸਥਾਪਨ ਚਲੇ ਮੁਰਾਰੀ। ਤਬਿ ਮਾਧਵ ਰਿਖਿ ਗਿਰਾ ਉਚਾਰੀ॥ ੪੭ ॥–ਮੁਹਿ ਕਬਿ ਬਹੁਰ ਦਰਸ ਪ੍ਰਭੁ ਦੈ ਹੋ? ਭਵ ਮੋਚਨ ਪਦ ਕੀ ਅਬਿ ਜੋ ਹੋਂ[1]–। ਕਹਯੋ ਤ੍ਰਿਲੋਕੇਸ਼ੁਰ ਰੁਚਿ ਬਾਨੀ।–ਕਲਜੁਗ ਵਪੁ ਹੈ ਸਾਰੰਗ ਪਾਨੀ[2]॥ ੪੮ ॥ ਜੁਗ ਮੈਂ ਬਾਣ ਧਰੈ ਅਵਤਾਰਾ[3]।ਤਬਿ ਤੁਮਕੌ ਦੈ ਹੌਂ ਦਰਸਾਰਾ[4]–। ਇਮ ਕਹਿ ਦ੍ਰਿਸ਼ਟਿ ਅਗੋਚਰ ਭਏ[5]। ਸ਼੍ਰੀ ਬਿਨ[6] ਏਕਲ ਹੀ ਗ੍ਰਿਹ ਗਏ[7]॥ ੪੯॥ਇਹ ਅੱਖਯਾਨ[8] ਸੁਨਯੋ ਕਾਂਸ਼ੀਸ਼[9] ਕ੍ਰਿਤ ਕ੍ਰਿਤ ਭਏ ਚਰਨ ਧਰਿ ਸੀਸ। 'ਧੰਨ ਧੰਨ' ਕਹਿ ਭਾਗ ਸਰਾਹਾ। 'ਗੋਪ ਕਥਾ ਬਰਨੀ ਮੁਨਿ ਨਾਹਾ[10]॥ ੫੦ ॥ ਜਯ ਗੁਰਦਾਸ ਵਿਮਲ ਮਤਿ ਗ੍ਯਾਨੀ!।ਅਬਿ ਹਮਰੇ ਮਨ ਨਿਸ਼ਚੈ ਠਾਨੀ। ਤੁਮ ਤੇ ਸੰਸ਼ਧ ਗਯੋ ਹਮਾਰਾ। ਬਿਬਿਧਿ ਬੇਦ ਬਿਧਿ ਕੀਓ ਉਚਾਰਾ[10*]॥੫੧॥ਸਭਿ ਬੰਦਨਕਰਿ ਸਦਨ ਸਿਧਾਏ। ਭੀ[11]ਮਹਿਮਾ ਗੁਰਦਾਸ ਉਦਾਰੇ। ਇਕ ਤੌ ਨ੍ਰਿਪ ਕੋ ਗੁਰ ਬਨਿ ਗਯੋ। ਅਰੁ ਨਰ ਕੋ ਗਨ ਸਿੱਖਨ ਸੁਭਯੋ॥ ੫੨ ॥ ਸਰਬ ਪੁਰੀ ਜਸ ਇਸ ਕੋ ਕਰੈ। ਬੰਦਹਿੰ ਚਰਨ ਅੱਗ੍ਰ ਨਰ ਪਰੈਂ।'ਗੁਰੂ ਗੁਰੂ' ਸਭਿ ਨਾਮ ਉਚਾਰੈਂ।ਮਨ ਭਾਵਤਿ ਧਰਿ ਭੇਟ ਅਗਾਰੈਂ॥ ੫੩ ॥ ਸਭਿ ਬਿਧਿ ਸੇਵਾ ਨ੍ਰਿਪ ਕਰਿਵਾਵੈ। ਗੁਰੂ ਸਬਦ ਕੋ ਅਰਥ ਸੁਨਾਵੈ।ਮਹਿਮਾ ਭਈ ਮਹਾਂ ਤੇ ਮਹਾਂ।ਤਉ ਗੁਰੂ ਦਿਸ਼ਿ ਤੇ ਦੁਖ ਲਹਾ॥੫੪॥ ਬੀਤਯੋ ਚਿਰ ਦਰਸ਼ਨ ਤੇ ਹੀਨ। ਤਰਫਤਿ ਚਿਤ ਜਿਮ ਜਲ ਬਿਨ ਮੀਨ। ਸੁਖਦ ਵਸਤੁ ਬਹੁ ਮੋਲੀ ਆਵੈ। ਗੁਰੂ ਬਿਰਹਿ ਕਰਿ ਨਹਿੰ ਉਰ ਭ੍ਰਾਵੈ॥ ੫੫ ॥ ਜਿਮ ਚਾਤ੍ਰਿਕ ਇਕ ਬੂੰਦ ਚਹੰਤਾ। ਆਦਿ ਸਿੰਧੁ ਨਦਿ ਨੀਰ ਭਜੰਤਾ[12]। ਜਥਾ ਕੰਤ ਕੇ ਬ੍ਰਿਹੁ ਕਰਿ ਭਰਨੀ[13]।ਦੁਖਦ ਹੋਤਿ ਜੋ ਸੁਖਦਾ

---

[1]ਸੰਸਾਰ ਦੇ ਛੁਡਾਵਣ ਵਾਲੇ ਚਰਨਾਂ ਦੀ ਜੈਜੈਕਾਰ ਹੋਵੇ। [2]ਪਰਮੇਸ਼ੁਰ ਦਾ। [3](ਕਾਸ ਦਵ ਦੈ) ਬਾਣਾਂ ਦੇ ਦੁਆਲੇ (੫×੨=੧੦) ਭਾਵ ਦਸ ਅਵਤਾਰ ਜਦ ਧਾਰਾਂਗਾ। [4]ਦਰਸ਼ਨ। [5]ਲੋਪ ਹੋ ਗਏ। [6]ਲੱਖਮੀ ਤੋਂ ਬਿਨਾਂ। [7]ਸਾਖੀ, ਕਥਾ। [8]ਕਾਂਸ਼ੀ ਦੇ ਈਸ਼ੁਰ ਭਾਵ ਬ੍ਰਾਹਮਣਾਂ ਨੇ। (ਅ) ਕਾਂਸ਼ੀ (ਦੇ ਬ੍ਰਾਹਮਨਾਂ ਤੇ) ਰਾਜੇ ਨੇ। [9]ਈਸ਼ੁਰ ਦੀ। (ਅ) ਮਾਧਵ ਦੀ। [10]ਨਾਨਾਂ ਤਰ੍ਹਾਂ ਨਾਲ ਵੇਦ ਦੀ ਵਿਧੀ ਦਾ ਉਚਾਰ ਕੀਤਾ ਹੈ। [11]ਹੋਈ। [12]ਸਮੁੰਦਰ ਦਰਿਆ ਆਦਿ ਦਾ ਪਾਣੀ ਭਜ ਦਿੰਦਾ ਹੈ। [13]ਇਸਤ੍ਰੀ ਨੂੰ।

*ਅੰਸੂ ਤੀਜੇ ਦੇ ਅੰਕ ੨੩ ਤੋਂ ਲੈਕੇ ਇਸ ਅੰਸੂ ਦੇ ਅੰਕ ੫੧ ਤੱਕ ਦਾ ਪਾਠ ਦੋ ਲਿਖਤੀ ਨੁਸਖਿਆਂ ਵਿੱਚ ਨਹੀਂ ਹੈ, ਪਰ ੧੯੧੯ ਬਿ: ਦੇ ਲਿਖੇ ਪੁਰਾਤਨ ਲਿਖਤੀ ਨੁਸਖੇ ਵਿੱਚ ਹੈ।

ਬਰਨੀ[1] ॥ ੫੬ ॥ ਨੀਰ ਨੈਨ ਚਿਤ ਚੈਨ ਨ ਜੈਸੇ। ਦਰਬ ਕ੍ਰਿਪਨ ਕੋ ਬਿਨ ਸਤਿ ਜੈਸੇ। ਦੁਰਜੋ ਲਹੈ ਸੰਕਟ ਉਰ ਭਾਰੇ।ਤਥਿ ਮਨ ਕਰਿ ਸਤਿਗੁਰੂ ਚਿਤਾਰੇ ॥੫੭॥ 'ਹੇ ਗੁਰ ਅੰਤਰਜਾਮੀ ਸ੍ਵਾਮੀ !। ਬਖ਼ਸ਼ਤਿ ਸਦਾ ਸੇਵਕਨਿ ਖਾਮੀ[2]।ਦੀਨ ਦਯਾਲ ਗ਼ਰੀਬਨਿਵਾਜਾ !।ਨਾਮ ਕਹੈਂ ਇਮ ਰੈਕ ਕਿ ਰਾਜਾ॥ ੫੮ ॥ ਸਿਮਰਨ ਕਰਹੁ ਹਕਾਰਹੁ ਮੋਹੀ । ਨਹੀਂ ਆਪ ਤੇ ਆਵਨਿ ਹੋਹੀ । ਨਹੀਂ ਦਾਸ ਕੇ ਬਸਿ ਕਿਸ ਭਾਂਤੀ। ਆਪ ਅਹੋ ਸਮਰਥ ਬੱਖਸ਼ਾਤੀ॥ ੫੯ ॥ ਜਿਮ ਚਾਹਹੁ ਤਿਮ ਰਚਹੁ ਗੁਸਾਈਂ । ਬਿਗਰੇ ਸੁਧਰਹਿਂ ਸੁਧਿ ਬਿਗਰਾਹੀ[3a] । ਇਮਿ ਬਿਨਤੀ ਕਰਿ ਕਵਿਤ ਬਨਾਏ। ਗੁਰੂ ਧਯਾਨ ਕਰਿ ਦੇਤਿ ਸੁਨਾਏ ॥ ੬੦ ॥ ਕਬਿੱਤ ॥ 'ਗਾਇ ਸੁਤ[4] ਜੈਸੇ ਮਿਲ ਮਾਤ ਮਨ ਚਾਹਿ ਐਸੁ ਕੂਦ ਬਿਲਲਾਧ, ਗਰ ਬੰਧਨ ਬਸਾਇ ਨਾ[5]।ਜੈਸਿ ਤੋ ਬਿਗਾਰ ਨਿਜ ਧਾਮ ਕੋ ਪਧਾਰ ਚਾਹੈ,ਜਾਨ ਪਰਾਧੀਨ[6] ਚਿੰਤ ਚਿਤਵਤਿ ਜਾਇ ਨਾ। ਜੈਸੇ ਬਿਰਹਨੀ ਪਤਿ ਸੰਗ ਕੋ ਸਨੇਹ ਚਾਹੈ, ਦੇਖਿ ਕੁਲ ਅੰਕ ਲਾਜ[7] ਸੰਗਮ[8] ਸੁ ਪਾਇ ਨਾ।ਤੈਸਿ ਹੌਂ ਸ਼ਰੇਨ ਗੁਰ ਚਰਨਨ ਚਾਹ ਸਦਾ ਆਇਸੁ ਬਿਦੇਸ ਬਸਿ[9]ਅਤਿ ਬਿਲਲਾਇ ਨਾ* ॥ ੬੧ ॥ ਸ੍ਰੈਯਾ ॥ ਮੀਨ ਸਦਾ ਜਿਮ ਚਾਹਤਿ ਨੀਰ ਕੋ ਚਾਤ੍ਰਿਕ ਬੂੰਦ ਸਦਾ ਮਨ ਚਾਹੈ। ਨੀਰਜ ਚਾਹਿ ਸਦਾ ਰਵਿ ਕੀ ਪੁਨ ਔ ਨਲਿਨੀ ਸਸਿ[10] ਦੇਖਿ ਉਮਾਹੈ। ਅੱਗ੍ਰਜ ਤਾੜਿਤਿ ਹੈ ਸਭਿ ਹੀ ਵਹੁ ਪ੍ਰੀਤ ਨ ਤਜਾਗ ਸਦਾ ਰੁਚਿ ਆਹੈ।ਤੈਸਿਪ੍ਰਭੁ ਮਮ ਪ੍ਰੀਤ ਰਿਦੈ ਤੁਮ ਤਾੜਤਿ ਹੋ ਜਨਪ੍ਰੀਤਿ ਵਧਾ ਹੈ†'॥੬੨॥ਚੌਪਈ॥ਇੱਤਜਾਦਿਕ ਬਨਾਇ

[1]ਜੋ (ਵਸਤੂ) ਸੁਖਦਾਈ ਕਹੀਦੀ ਹੈ। [2]ਕਚਿਆਈ। [3](ਜੇ) ਸੁਧਰੇ ਹੋਏ ਵਿਗੜ ਜਾਣ (ਤਾਂ ਉਨ੍ਹਾਂ) ਵਿਗੜਿਆਂ (ਨੂੰ ਫੇਰ) ਸੁਧ ਕਰ ਦਿੰਦੇ ਹੋ। [4]ਵੱਛਾ। [5]ਪਰ ਗਲ ਵਿਚ ਰੱਸੀ ਵੱਸ ਚੱਲਣ ਨਹੀਂ ਦਿੰਦੀ । [6]ਪਰਾਏ ਦੇ ਅਧੀਨ। [7]ਕੁਲ ਲੱਜਾ ਦਾ ਅੰਕੁਸ। [8]ਮਿਲਾਪ। [9]ਆਗਿਆ ਦੇ ਵੱਸ ਵਿਦੇਸ਼ ਵਿੱਚ। [10]ਕਵੀਆਂ ਚੰਦ੍ਰਮਾਂ ਨੂੰ।

*ਭਾਈ ਗੁਰਦਾਸ ਜੀ ਦਾ ਆਪਣਾ ਕਬਿੱਤ ਜਿਸ ਨੂੰ ਉਪਰ ਕਵੀ ਜੀ ਨੇ ਆਪਣੇ ਲਫਜ਼ਾਂ ਵਿੱਚ ਦਿੱਤਾ ਹੈ ਇਹ ਹੈ:—ਜੈਸੇ ਬਛੁਰਾ ਬਿਲਲਾਤ ਮਾਤ ਮਿਲਬੇ ਕਉ ਬੰਧਨ ਕੋ ਬਸਿ ਕਹੁ ਬਸੁ ਨ ਬਸਾਤਿ ਹੈ। ਜੈਸੇ ਤਉ ਬਿਗਾਰੀ ਚਾਹੈ ਭਵਨ ਗਵਨ ਕੀਓ ਪਰ ਬਸਿ ਪਰੇ ਚਿਤਵਤ ਹੀ ਬਿਹਾਤ ਹੈ। ਜੈਸੇ ਬਿਰਹਨੀ ਪ੍ਰਿਆ ਸੰਗਮ ਸਨੇਹ ਚਾਹੈ ਲਾਜ ਕੁਲ ਅੰਕਸ ਕੋ ਦੁਰਬਲ ਗਾਤ ਹੈ। ਤੈਸੇ ਗੁਰਬਚਨ ਸ਼ਰਨਿ ਸੁਖ ਚਾਹੈ ਸਿਖੁ ਆਗਿਆ ਬਧ ਰਹਤ ਬਿਦੇਸ ਅਕੁਲਾਤ ਹੈ ॥ ੫੨੦ ॥

†ਇਸਦਾ ਪਾਠ ਭਾ: ਗੁ: ਜੀ ਦੇ ਸ੍ਰੂਪਾਂ ਵਿੱਚੋਂ ਨਹੀਂ ਲੱਭਾ ਕਵਿ ਜੀ ਨੇ ਉਨ੍ਹਾਂ ਦਾ ਚਿੱਤ ਭਾਵ ਅੰਕਿਤ ਕੀਤਾ ਹੈ।

ਕਰਿ ਬਾਨੀ। ਪੁਨਹਿ ਸੁਨਾਵੈ ਬਨਿ ਗੁਰ ਧਯਾਨੀ। 'ਕੁਲ ਪਰਜੋ ਮੈਂ ਆਇ ਬਿਦੇਸ਼ਾ। ਚਰਨ ਕਮਲ ਚਿਤ ਚਾਹਿ ਬਿਸ਼ੇਸ਼ਾ ॥੬੩॥ ਕਰਹੁ ਕ੍ਰਿਪਾ ਨਿਜ ਦਰਸ ਦਿਖਾਵਹੁ। ਬਖ਼ਸ਼ਹੁ ਮੋਹਿ ਜਿ ਅਵਗੁਨ ਪਾਵਹੁ'। ਹੁਇ ਇਕਾਂਤ ਇਵ ਬਿਨਤੀ ਕਰੈ। ਧਯਾਨ ਰਿਦੈ ਨਿਸ ਬਾਸੁਰ ਧਰੈ॥੬੪॥ ਸਭਿ ਸਤਿਗੁਰ ਨੋ ਤਿਸ ਕੀ ਜਾਨੀ ।–ਹਤਜੋ ਗਰਬ ਅਬਿ ਭਾ ਨਿਰਮਾਨੀ–। ਇਕ ਦਿਨ ਬੈਠੇ ਬੀਚ ਦਿਵਾਨ। ਸਭਿਨਿ ਸੁਨਾਵਤਿ ਕੀਨਿ ਬਖਾਨ ॥ ੬੫ ॥ 'ਕਿਸ ਕਾਰਨ ਤੇ ਗਾ ਗੁਰਦਾਸ ?। ਹਯ ਖਰੀਦ ਨਹਿੰ ਪਹੁੰਚਜੋ ਪਾਸ। ਕਹਾਂ ਗਯੋ, ਕੋ ਸੁਧਿ ਨਹਿੰ ਆਈ ?। ਕੋ ਬਿਗਾਰ ਹੋਯੋ ਕਿਸ ਥਾਈਂ?॥ ੬੬ ॥ ਗੁਰ ਘਰ ਸਗਰੀ ਬੈਸ ਬਿਤਾਈ। ਸੁਮਤਿ ਪ੍ਰਬੀਨ ਹੁਤੋ ਬਹੁ ਭਾਈ। ਬਿਨਾਂ ਮਿਲੇ ਕਜੋਂ ਆਨ ਪਧਾਰਾ। ਹਮ ਨਹਿੰ ਕਿਸ ਪ੍ਰਤਿ ਕਛੂ ਉਚਾਰਾ ॥ ੬੭॥ ਕਿਤ ਸੁਧਿ ਕਿਸ ਨੇ ਸੁਨੀ ਸੁਨਾਵਹੁ। ਕਜੋਂ ਗਮਨਜੋਂ?ਥਿਰ ਕਹਾਂ ? ਬਤਾਵਹੁ'। ਬਿਧੀ ਚੰਦ ਜੇਠਾਦਿਕ ਪਾਸ। ਬੋਲੇ ਹਾਥ ਜੋਰਿ ਅਰਦਾਸ ॥ ੬੮॥'ਭੂਤ ਭਵਿੱਖਤ ਅਰੁ ਬ੍ਰਤਮਾਨ। ਰਾਵਰਿ ਉਰ ਗਯਾਤਾ ਸਭਿ ਥਾਨ। ਜਾਨਹੁ ਆਪ ਗਯੋ ਕਿਸ ਹੇਤੁ। ਕਹਾਂ ਜਾਇ ਬਸਿ ਕਰੇ ਨਿਕੇਤ'॥੬੯॥ ਸੁਨਿ ਸਤਿਗੁਰ ਤਬਿ ਭੂਸ਼ਨਿ ਭਏ।ਅਗਲੇ ਦਿਵਸ ਸਭਾ ਥਿਰ ਥਏ।ਪ੍ਰੇਮ ਵਧਹਿ ਗੁਰਦਾਸਹਿ ਜਜੋਂ ਜਜੋਂ। ਗੁਰ ਚਿਤ ਖਿਚਤਿ ਹੋਤਿ ਹੈ ਤਜੋਂ ਤਜੋਂ॥ ੭੦॥ ਬਿਨਾ ਪਠੇ ਨਰ ਉਰ ਅਕੁਲਾਏ। ਬਸੀ ਪ੍ਰੇਮ ਕੇ ਸਹਿਜ ਸੁਭਾਏ। ਬਿਲਮਜੋ ਜਾਇ ਨਹੀਂ[1]ਕਿਸ*ਕਾਲ। ਭਈ ਪ੍ਰੇਮ ਕੀ ਖੈਂਚ ਬਿਸਾਲ॥੭੧॥ ਚਹਤਿ ਟਰਜੋ ਕੋਤਿਕ ਦਿਨ ਔਰ। ਤਉ ਨ ਟਰਜੋ ਜਾਤਿ ਸੁਖ ਠੌਰ[2]। ਪਠਨਿ ਹੇਤੁ ਮਾਨਵ ਤਤਕਾਲ। ਕੀਨਸਿ ਤਯਾਰੀ ਗੁਰੂ ਕ੍ਰਿਪਾਲ ॥ ੭੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਭਾਈ ਗੁਰਦਾਸ ਜੀ' ਪ੍ਰਸੰਗ ਬਰਨਨੰ ਨਾਮ ਚਤੁਰਥੋ ਅੰਸੂ ॥ ੪ ॥

੫. [ਭਾਈ ਗੁਰਦਾਸ ਕਾਂਸ਼ੀਓਂ ਅੰਮ੍ਰਿਤਸਰ]।

ਦੋਹਰਾ ॥ ਪ੍ਰੇਮ ਮਹਾਂ ਗੁਰਦਾਸ ਕੋ[3] ਖੈਂਚ ਲੀਨਿ ਗੁਰ ਚੀਤ। ਕਰਜੋ ਤਯਾਰ ਤਬਿ ਮੇਵਰੋ ਪੁਨ ਪਰਖਨ ਕੀ ਰੀਤਿ ॥੧॥ਚੌਪਈ॥ ਲਿਖਜੋ ਹੁਕਮ ਨਾਵਾਂ ਤਬਿ ਐਸੇ। ਬਰਨਨ ਕਰੋਂ ਸੁਨਾਵੋਂ ਤੈਸੇ। 'ਕਾਸ਼ੀ ਈਸ਼ ਗੁਰੂ ਸਿਖ ! ਸੁਨੀਅਹਿ[4]। ਭੁਵ ਢਿਗ ਚੋਰ ਗੁਰੂ ਕੋ ਜਨੀਅਹਿ ॥ ੨ ॥ ਬਾਸ ਕਰਹਿ ਕਾਂਸ਼ੀ ਮੈਂ ਹੋਇ†। ਖੋਜਹੁ ਦਿਹੁ ਮੁਸ਼ਕਾਂ ਬੰਧਿ ਸੋਇ। ਨਾਮ ਅਹੈ ਤਿਸ ਕੋ

[1](ਹੋਰ)ਅਟਕਿਆ ਨਹੀਂ ਜਾਂਦਾ। [2]ਸੁਖ ਦੀ ਥਾਂ ਭਾਵ ਗੁਰੂ ਜੀ ਤੋਂ ਰਿਹਾ ਨਹੀਂ ਜਾਂਦਾ। [3]ਭਾਈ ਗੁਰਦਾਸ ਜੀ ਦੇ ਪ੍ਰੇਮ ਨੇ। [4]ਹੇ ਗੁਰੂ ਦੇ ਸਿੱਖ ਕਾਂਸ਼ੀ ਦੇ ਰਾਜਾ!ਸੁਣੋ।*ਪਾ:–ਜਿਸ।† ਪਾ:–ਸੋਇ।

ਗੁਰਦਾਸ। ਕਰਿ ਕੈ ਕੈਦ ਪਠਹੁ ਹਮ ਪਾਸ ॥ ੩ ॥ ਤਬਿ ਹੁਇ ਗੁਰ ਕੀ ਖੁਸ਼ੀ ਬਿਸਾਲਾ। ਖੋਜਹੁ ਚੋਰ ਪਠਹੁ ਤਤਕਾਲਾ[1]। ਲਿਯੋ ਹੁਕਮ ਨਾਵਾਂ ਤਬਿ ਗਯੋ। ਕਾਂਸ਼ੀ ਪੁਰਿ ਮਹਿੰ ਪ੍ਰਾਪਤਿ ਭਯੋ ॥੪॥ ਸਭਾ ਬਿਖੈ ਜਹਿੰ ਹੁਤੋ ਮਹੀਪਤਿਹ ਠਾਂ ਪਹੁੰਚਤਿ ਭਯੋ ਸਮੀਪ। ਦਿਯੋ ਹੁਕਮ ਨਾਮਾ ਨ੍ਰਿਪ ਚੀਨਾ। ਕਰਿ ਸਨਮਾਨ ਸੀਸ ਧਰਿ ਲੀਨਾ ॥ ੫ ॥ ਪਠਿ ਕਰਿ ਸਕਲ ਜਾਨਿ ਅਹਿਵਾਲ। ਬੁਝੀ ਸਭਾ ਸਰਬ ਤਿਸ ਕਾਲ। 'ਗੁਰ ਕੀ ਵਸਤੁ ਕੌਨ ਲੈ ਆਵਾ? । ਪੁਰੀ[2] ਬਿਖੈ ਹੁਇ ਹੈ ਕਿਸ ਥਾਵਾਂ[3]'॥੬॥ ਸਭਿ ਨੇ ਭਨਯੋ'ਨ ਅਸ ਕੋ ਆਯੋ। ਜੋ ਆਯੋ ਲਿਹੁ ਨਗਰ ਖੁਜਾਯੋ'। ਤਬਿ ਰਾਜੇ ਡਿੰਡਮ[4] ਤਹਿੰ ਫੇਰਾ। 'ਕਿਹ ਥਲ ਗੁਰੂ ਚੋਰ ਕਿਨ ਹੇਰਾ?' ॥ ੭ ॥ ਫਿਰਯੋ ਨਗਰ ਸਾਰੇ ਕਹਿ ਪਾਯੋ[5]। ਪੁਨ ਗੁਰਦਾਸ ਸਭਾ ਚਲਿ ਆਯੋ। ਉਚਾਸਨ ਪਰ ਬੈਠਿ ਉਚਾਰੇ। ਸਤਿਗੁਰ ਸ਼ਬਦ ਕਰਤਿ ਨਿਰਧਾਰੇ ॥ ੮ ॥ ਭੋਗ ਪਰਯੋ ਨ੍ਰਿਪ ਭਨਯੋ ਪ੍ਰਸੰਗ। 'ਗੁਰ ਕੀ ਬਾਤ ਕਹੌਂ ਤੁਮ ਸੰਗ। ਲਿਏ ਹੁਕਮਨਾਮਾ ਨਰ ਆਯੋ। ਪਠਯੋ ਪ੍ਰਾਤਿ ਇਮ ਗੁਰ ਫੁਰਮਾਯੋ ॥੯॥–ਚੋਰ ਹਮਾਰੋ ਇਕ ਤੁਮ ਪਾਸ। ਆਇ ਬਸਯੋ ਆਖਯ ਗੁਰਦਾਸ।ਤਿਸ ਕੀ ਮੁਸ਼ਕਾਂ ਬੰਧਿ ਪਠਾਵਹੁ। ਕਾਰਜ ਕਰਹੁ ਖੁਸ਼ੀ ਗੁਰ ਪਾਵਹੁ–॥੧੦॥ ਹਮ ਨੇ ਸਗਰੋ ਪੁਰਿ ਖੁਜਵਾਯੋ। ਕਿਸੀ ਸਥਾਨ ਨਹੀਂ ਸੋ ਪਾਯੋ'। ਸੁਨਿ ਗੁਰਦਾਸ ਸੁ ਚਿੱਤ ਬਿਚਾਰੀ। ਮਹਿਪਾਲਕ ਕੇ ਸੰਗ ਉਚਾਰੀ ॥੧੧॥'ਇਹ ਤੋ ਬਾਤ ਲਿਖੀ ਸਭਿ ਮੇਰੀ। ਸਭਿ ਅਵਗੁਨ ਨਿਜ ਲੀਨੇ ਹੇਰੀ। ਮੈਂ ਗੁਰ ਤੇ ਤਸਕਰਤਾ ਕਰਿਕੈ। ਆਯੋ ਭਾਗਿ ਬਿਮੁਖਤਾ ਧਰਿਕੈ ॥੧੨॥ ਬਡੋ ਅਹੈ ਮੋਰੋ ਅਪਰਾਧੁ। ਜਿਸਕੋ ਨਹੀਂ ਸਕਹਿ ਕਰਿ ਸਾਧੁ[6]। ਤਊ ਦਯਾਲ ਨਿਜ ਬਿਰਦ ਸੰਭਾਰਾ। ਬਖਸ਼ਨ ਹਿਤ ਕਰ ਨਿਕਰਿ ਹਕਾਰਾ[7] ॥ ੧੩ ॥ ਨ੍ਰਿਪ ਸੁਨਿ ਬਿਸਮਯੋ 'ਕਹਾਂ ਕਹਤਿ ਹੌ? । ਇਤੋ ਦੋਸ਼ ਕਿਮ ਅਪਨਿ ਲਹਤਿ ਹੌ। ਲਿਖੀ ਕਿ–ਮੁਸ਼ਕੈਂ ਬੰਧਿ ਪਠਾਵੈ। ਪੁਰਿ ਮਹਿੰ ਬਸਹਿ ਤਹਾਂ ਖੁਜਵਾਵੈ–॥ ੧੪ ॥ ਕਹਾਂ ਕਰਯੋ ਤੁਮ ਗੁਰ ਅਪਰਾਧੁ[8] ? । ਮਹਾਂ ਪ੍ਰਬੀਨ, ਸੁਮਤਿ ਸੁਖ ਸਾਧੁ[9]। ਇਹ ਕੋ

[1]ਪੁਰੀ ਦੇ ਕਿਸੇ ਥਾਂ ਵਿਚ ਹੋਵੇਗਾ। [2]ਡੌਂਡੀ, ਵੰਡੋਰਾ। [3]ਸਾਰੇ ਨਗਰ ਵਿਚ (ਢੰਡੋਰਾ) ਕਹਿੰਦਾ ਫਿਰਿਆ (ਤੇ ਲੋਕਾਂ ਨੇ ਸੁਣ) ਪਾਇਆ। [4]ਜਿਸ ਅਪਰਾਧ ਨੂੰ ਕੋਈ ਸਾਧੂ (ਪੁਰਸ਼) ਨਹੀਂ ਕਰ ਸਕਦਾ। [5]ਆਪ ਨੇ ਗੁਰੂ ਜੀ ਦਾ ਕੀ ਅਪਰਾਧ ਕੀਤਾ ਹੈ? ਭਾਵ ਕੋਈ ਨਹੀਂ ਕੀਤਾ ,ਕਿਉਂਕਿ"। [6](ਆਪ ਤਾਂ) ਬੜੇ ਪ੍ਰਬੀਨ, ਸ੍ਰੇਸ਼ਟ ਮਤ ਵਾਲੇ, ਸੁਖ ਰੂਪ ਤੇ ਸਾਧੂ ਹੋ।

ਅਪਰ ਲਿਖਤੋ[1],ਪੁਰਿ ਮਹੀਆ।ਸਨੈ ਸਨੈ ਖੋਜਹਿ ਜਹਿ ਕਹੀਆ[2]॥ ੧੫ ॥ ਇਹਾਂ ਹੋਇ ਤੌ ਪਠਹਿ ਬਨਾਈ।ਨਾਂਹਿ ਤ ਲਿਖਹਿ–ਨ ਕੋ ਇਸ ਥਾਈਂ–' ਸੁਨਿ ਗੁਰਦਾਸ ਨ੍ਰਿਪਤ ਸੋਂ ਗਾਯੋ।'ਕਹਾਂ ਮੇਵਰਾ ਜੋ ਚ'ਲਿ ਆਯੋ?'॥੧੬॥ ਭਬਿ ਭੂਪਤਿ ਨਿਜ ਨਿਕਟਿ ਹਕਾਰਾ । ਕਰਿ ਚਿਨਾਰਿ ਗੁਰਦਾਸ ਹਕਾਰਾ॥ ਕਰੀ ਮੇਵਰੇ ਨੇ ਭਬਿ ਬੰਦਨ।ਕੁਸ਼ਲ ਪ੍ਰਸ਼ਨ ਤੇ ਹੁਇ ਅਭਿਨੰਦਨ[3]॥੧੭॥ ਮਿਲੇ ਪਰਸਪਰ ਹਰਖਤਿ ਹੋਏ। ਨੇਹ ਸਨੇ ਬਹੁ ਸਭਿਹਿਨਿ ਜੋਏ। ਪੁਨ ਭੂਪਤਿ ਕੋ ਸਭਿ ਸਮੁਝਾਯੋ । 'ਸਤਿਗੁਰ ਪਰਖਨਿ ਬਨੋਂਤ ਬਨਾਯੋ ॥ ੧੮ ॥ ਪ੍ਰਥਮ ਠੀਕਰੀ ਧਨ ਕੀ ਕੀਨਿ। ਮੈਂ ਭਬਿ ਭਰਮਨੋ ਸਕਨੋ ਨ ਚੀਨਿ।ਗੁਰ ਕੋ ਚਰਿਤ ਅਗੰਮ, ਨ ਜਨਿਯਤਿ।ਸਿੱਖ ਸੰਭਾਰ ਸਕਹਿ ਨਹਿ ਭਨਿਯਤਿ[4] ॥ ੧੯ ॥ ਮੁਸ਼ਕਾਂ ਬਾਂਧਨ ਰਿਸ ਕਰਿ ਕਹਿਬੋ । ਇਸ ਮਹਿੰ ਤਿਮ ਪਰਖਨਿ ਬਿਧਿ ਲਹਿਬੋ । ਅਬਿ ਮੈਂ ਨਹਿ ਭਰਮਨ ਕੋ ਧਰਿਹੌਂ[5] । ਲਿਖਨੋ ਜਥਾ ਸੋਈ ਬਿਧਿ ਕਰਿਹੌਂ ॥ ੨੦ ॥ ਤਿਮ ਤਸਕਰ ਹੁਇ ਦਰਸੋਂ ਜਾਇ[6] । ਚੋਰੀ ਕਰੀ ਜੁ ਲਿਹੁ ਬਖ਼ਸ਼ਾਇ । ਤੁਮ ਗੁਰ ਹੁਕਮ ਨ ਫੇਰਨਿ ਕਰੀਏ । ਦਿਹੁ ਮੁਸ਼ਕਾਂ ਬੰਧਿ ਆਗੇ ਧਰੀਏ' ॥ ੨੧ ॥ ਨ੍ਰਿਪ ਜੁਤਿ ਸਭਾ ਸਭੀ ਬਿਸਮਾਈ। ਅਗਮ ਗੁਰੂ ਗਤਿ ਕੋ ਲਖਿ ਪਾਈ। ਕਹਿ ਬਹੁ ਬਾਰ ਭੂਜਾ ਬੰਧਵਾਈ। ਚਲਿਬੇ ਤਯਾਰ ਭਯੋ ਸਹਿਸਾਈ॥੨੨॥ਭਬਿ ਨ੍ਰਿਪ ਭਨਯੋ'ਮੋਹਿ ਲਿਹੁ ਸਾਥ। ਦਰਸ ਕਰਾਵਹੁ ਸ਼੍ਰੀ ਗੁਰ ਨਾਥ'। ਧੀਰਜ ਦਈ ਤਿਨਹਿ ਗੁਰਦਾਸ। 'ਪੁਨ ਆਗਵਨ ਕਰਹੁ ਗੁਰ ਪਾਸ॥੨੩॥ਮੋਹਿ ਸੰਗ ਨਹਿ ਬਨਹਿ ਚਲਨਿ ਕੋ'। ਭਬਿ ਸਭਿ ਇਸ ਕੇ ਸਿੱਖਨ ਮਿਲਨਿ ਕੋ। ਭਏ ਹਜ਼ਾਰਹੁੰ ਮਿਲਿ ਇਕ ਥਾਂਈ'। ਕਹਿ ਧੀਰਜ ਕੋ ਦੀਨਿ ਬਨਾਈ ॥ ੨੪ ॥ ਸੰਗ ਚਲਨਿ ਕੋ ਸੰਗਤਿ ਭਈ । ਕਹਿ ਬਹੁ ਬਾਰ ਹਟਾਇ ਸੁ ਦਈ । ਤਉ ਸਾਤ ਸੈ ਸਿਖ ਭੇ ਸਾਥ।ਬਿਸਮਤਿ ਭਨਹਿੰ'ਪਿਖਹਿੰ ਗੁਰਨਾਥ[7]॥੨੫॥ਮੁਸ਼ਕਨਕੋ ਬੰਧਵਾਇ ਪਯਾਨਾ। ਹਟਨੋ ਨ੍ਰਿਪਤਿ ਪੁਨ ਬੰਦਨ ਠਾਨਾ।ਅਪਰ ਸਭਿਨਿ ਬੁਝਨੋ ਸਭਿ ਰੀਤਿ । ਪਿਖਿ ਕੌਤਕ ਬਿਸਮਾਵਤਿ ਚੀਤ ॥ ੨੬ ॥ ਪੰਚ ਕੋਸ ਲਗਿ ਨ੍ਰਿਪ ਜੁਤਿ ਆਏ।ਪੁਨ ਬਹੁ ਬਾਰੀ ਕਹਨੋ ਹਟਾਏ।ਏਕ ਮਜਲ ਸਭਿ ਚਲਿ ਕਰਿ

[1]ਕਿਸੇ ਹੋਰ (ਲਈ) ਲਿਖਿਆ ਹੋਣਾ ਹੈ । [2]ਸ਼ਹਰ ਵਿੱਚ ਹੌਲੇ ਹੌਲੇ ਖੋਜਾਂਗੇ ਜਿੱਥੇ ਕਿਥੇ। [3]ਆਨੰਦ, ਪ੍ਰਸੰਨ । [4]ਸਿੱਖ ਨਾ ਸੰਭਾਲ ਸਕਦੇ ਹਨ(ਤੇ ਨਾ) ਕਹਿ ਸਕਦੇ ਹਨ । [5]ਭਾਵ ਹੁਣ ਮੈਂ ਕਹੀਂ ਭਰਮਾਂਗਾ । [6]ਜਾ ਦਰਸ਼ਨ ਕਰਾਂਗਾ । [7]ਤਦ ਇਸ (ਭਾਈ ਗੁਰਦਾਸ ਜੀ ਦੇ) ਮਿਲਨ ਲਈ ਸਾਰੇ ਸਿਖ ਹਜ਼ਾਰਾਂ ਇਕੱਠੇ ਹੋਏ । [8]ਦਰਸਨ ਕਰਾਂਗੇ ਨਾਥ ਗਏ (ਜੀ ੭)।

ਆਏ। ਨੰਮ੍ਰਿ ਮੇਵਰੋ ਬਾਕ ਅਲਾਏ॥੨੭॥'ਧੰਨ ਧੰਨ ਤੁਮ ਸਿਖ ਸਿਰਮੌਰ। ਨਹਿੰ ਸਮਾਨ ਦੂਸਰ ਕਿਸ ਠੌਰ।ਹੁਕਮ ਗੁਰੂ ਕੋ ਸਗਰੋ ਮਾਨਾ।ਸਭਿ ਬਿਧਿ ਬਡਿਆਈ ਨਿਜ ਹਾਨਾ॥ ੨੮ ॥ਸਭਿ ਮਗ ਮਹਿੰ ਨਹਿੰ ਇਮ ਪੁਜਿ ਆਵੈ। ਭੁਜਾ ਖੁਲ੍ਹਾਇ ਚਲਨੋ ਤਬਿ ਜਾਵੈ।ਜਿਸ ਦਿਨ ਚਲੋ ਸੁਧਾਸਰ ਥਾਇੰ।ਇਸ ਪ੍ਰਕਾਰ ਕੀ ਲਿਹੁ ਬੰਧਵਾਇ'॥੨੯॥ਇਮ ਕਹਿ ਚਰਨ ਪਕਰ ਕਰਿ ਰਹਨੋ। ਤਬਿ ਗੁਰਦਾਸ ਸਭਿਨਿ ਮਹਿੰ ਕਹਨੋ। 'ਚੋਰ ਉਚਿਤ ਚਹੀਯਤਿ ਇਮ ਕਰੀ। ਜੋ ਤੁਮ ਅਬਿ ਔਰੇ ਮਤਿ ਧਰੀ॥੩੦॥ਗੁਰੂ ਨਿਕਟਿ ਤੇ ਚਲਿ ਕਰਿ ਆਯੋ।ਚਹਹੁ ਸੁ ਕਰਹੁ ਦੇਹੁ ਖੁਲਿਵਾਯੋ'।ਸਭਿ ਮਾਰਗ ਕੋ ਉਲੰਘਤਿਆਏ। ਜਬਹਿ ਸੁਧਾਸਰ ਕੇ ਨਿਯਰਾਏ॥ ੩੧ ॥ਤਿਮ ਹੀ ਭੁਜ ਮੁਸ਼ਕਾਂ ਬੰਧਵਾਈ। ਆਗੈ ਭਯੋ ਪਾਛ ਸਮੁਦਾਈ। ਸਤਿਗੁਰੂ ਤਖਤ ਅਕਾਲ ਸੁਹਾਏ। ਸਿਰ ਪਰ ਚਮਰ ਢੁਰਹਿ ਛਬਿ ਪਾਏ॥੩੨॥ਸਿੱਖ ਸੁਭਟ ਚਹੁੰ ਦਿਸ਼ਿ ਪਰਵਾਰੇ। ਬਸਤ੍ਰ ਸ਼ਸਤ੍ਰ ਸੁੰਦਰ ਤਨ ਧਾਰੇ। ਨਿਜ ਸੰਗਤਿ ਕੇ ਜੁੱਤ ਸਮੁਦਾਈ। ਪਹੁੰਚਤਿ ਭਏ ਪ੍ਰਭੂ ਅਗਵਾਈ॥ ੩੩ ॥ਹਾਥ ਜੋਰਿ ਧਰਨੀ ਪਰ ਪਰੇ।ਭਾਉ ਸਮੇਤ ਡੰਡਵਤ ਕਰੇ। ਖਰੋ ਭਯੋ ਸਨਮੁਖ ਹੁਇ ਗੁਰ ਕੇ। ਪਿਖਤਿ ਮਨੋਰਥ ਪੂਰਨ ਉਰ ਕੇ ॥੩੪॥ ਸ਼੍ਰੀ ਹਰਿਗੋਵਿੰਦ ਰਿਦੇ ਪ੍ਰਮੋਦ। ਗੁਰ ਅਰੁ ਸਿੱਖਨਿ ਹੇਤਿ ਬਿਨੋਦ[1]। ਚਿਤ ਪ੍ਰਸੰਨ ਬਾਹਿਰ ਰਿਸ ਧਰੈਂ। ਕਹੈਂ ਕਠੋਰ ਤਾੜਨਾ ਕਰੈਂ:—॥੩੫॥'ਕਰੇ ਖਰੀਦਨਿ ਭਲੇ ਤੁਰੰਗ। ਤੁਰਤ ਪਹੁਚਨੋ ਲੈ ਕਰਿ ਸੰਗ।ਬੇਸਰ[2]ਲਾਦਿ ਦਰਬ ਲੈ ਗਯੋ। ਤਜਿ ਸੁਨੋ[3]ਸਭਿ ਭਾਜਤਿ ਭਯੋ ॥ ੩੬ ॥ ਗੁਰ ਘਰ ਕੋ ਨੁਕਸਾਨ ਨ ਜਾਨਾ। ਬਾਸ ਬਿਦੇਸ਼ ਜਾਇ ਕਰਿ ਠਾਨਾ। ਤੁਹੀਂ ਸਿੱਖ ਸਿਦਕੀ ਬਡ ਜੋਵਾ। ਪਰਨੋ ਕਾਜ ਗੁਰ ਕੋ, ਅਸ ਹੋਵਾ ॥ ੩੭ ॥ ਕਨੌਂ ਅਬਿ ਉੱਤਰ ਦੇਤਿ ਨ ਕੋਈ।ਇਮ ਚਲਿ ਗਯੋ ਕਹਾਂ ਗਤਿ ਹੋਈ?'।ਸੁਨਿ ਭਾਈ ਗੁਰਦਾਸ ਬਿਚਾਰੇ। ਦੇਇ ਸਵੈਯੇ ਤਬਹਿ ਉਚਾਰੇ॥ ੩੮ ॥ ਸ੍ਵੈਯਾ ॥ 'ਬੂੰਦ ਔ ਰੇਤ ਗੁਮਾਨ ਕਰੈ ਮਨ, ਸ਼ੋਭ ਨ ਸਿੰਧੁ ਰਵੀ ਸਮੁਹਾਵੈ[4]। ਪੰਖ ਔ ਧੂਮ[5] ਉਡੈ ਨਭ ਕੋ ਪਿਖਿ ਤਾਂਹਿ ਅਗਾਧ ਰਿਦੈ ਸੁਖ-ਚਾਵੈ। ਗੁਲਰ ਜੀਤ[6] ਉਡੰਤਿ ਕਹੋ ਕਿਮ ਪੇਖਿ ਬ੍ਰਹਮੰਡ ਪ੍ਰਚੰਡ ਲਜਾਵੈ।

---

[1]ਭਾਵ ਗੁਰੂ ਕੇ ਸਿਖਾਂ ਨਾਲ (ਕਈ ਵੇਰ ਕੋਈ ਮੱਤ ਦੇਣ ਲਈ) ਬਿਲਾਸ ਵੀ ਹੁੰਦੇ ਹਨ। [2]ਖੱਚਰ। [3]ਸੁੰਞੀ। [4]ਸਾਹਮਣੇ। [5]ਪੰਛੀ ਤੇ ਧੂੰਆਂ। [6]ਗੁਲਰ ਦੇ ਫਲ ਵਿੱਚ ਜੋ ਜੀਵ ਹੁੰਦਾ ਹੈ।

ਤੂੰ ਕਰਤਾ ਹਮ ਜੰਤੁ[1] ਕਿਏ ਤੁਮ,ਤੋ ਪਹਿ ਬੋਲਨ ਕਸੋਂ ਬਨਿਆਵੈ*॥੩੯॥
ਭਿਖਾਰਿ ਅਨਾਥ ਨਹੀਂ ਹਮਰੇ ਸਮ, ਤੋ ਸਮ ਨਾਥ ਨ ਔਰ ਦਤਾਰੀ।
ਦੀਨ ਅੱਗਯਾਨ ਕਹੀਂ ਨਹਿ ਮੋ ਸਰ,ਤੋ ਸਰ ਦਯਾਲ ਨ ਆਨ ਬਿਚਾਰੀ।
ਮੋ ਸਮ ਪਾਪਿ ਬਿਕਾਰਿ ਨਹੀਂ ਜਗ, ਤੋ ਸਮ ਪਾਵਨ ਔ ਉਪਕਾਰੀ।ਔਗੁਨ।
ਸਿੰਧ ਹੌਂ,ਤੂੰ ਗੁਨ ਸਾਗਰ,ਜਾਤਿ ਅਧੋ ਪ੍ਰਭੁ!ਓਟ ਤੁਮਾਰੀ*[2]॥੪੦॥ਚੌਪਈ॥
ਇਮ ਕਹਿ ਆਗੇ ਹੁਇ ਲਲਚਾਯੋ। ਪਹੁੰਚਨੋ ਨਿਕਟਿ ਚਰਨ ਲਪਟਾਯੋ।
ਨਿਰਹੰਕਾਰ ਬਿਕਾਰ ਬਿਹੀਨਾ। ਸ਼ੁੱਧ ਭਯੋ ਸ਼੍ਰੀ ਸਤਿਗੁਰੁ ਚੀਨਾ ॥ ੪੧ ॥
ਮੁਖ ਤੇ ਬਿਕਸਿ ਪਰੋ ਫੁਰਮਾਯੋ। 'ਧੰਨ ਤੋਹਿ ਗੁਰ ਸਿਦਕ ਕਮਾਯੋ।
ਉਠਹੁ ਚਰਨ ਕੋ ਕੀਜਹਿ ਤਯਾਗੀ[2]। ਤੂੰ ਮਮ ਪਯਾਰੋ ਅਤਿ ਅਨੁਰਾਗੀ॥
੪੨ ॥ ਕਹਯੋ–ਸਿੱਖ ਹੁਇ ਸਿਦਕ ਨ ਹਾਰੇ–। ਇਸ ਤੁਕ ਪਰ ਭਾ[3] ਲੇਹੁ ਬਿਚਾਰੇ। ਕਸੇ ਕਸੌਟੀ ਮੈਂ ਇਸ ਵਾਰੀ। ਸਿੱਖਯ ਨ ਆਨ ਸਮਾਨ ਤੁਮਾਰੀ'
॥ ੪੩ ॥ ਇਮ ਕਹਿ ਬਿਕਸੰਤ ਗੁਰੁ ਕ੍ਰਿਪਾਲਾ। ਨਿਜ ਕਰ ਤੇ ਖੋਲੈ ਤਿਸ ਕਾਲਾ। ਮੁਸ਼ਕੈਂ ਛੋਰੀ ਨਿਕਟਿ ਬਿਠਾਯਹੁ।ਸਰਬ ਸਭਾ ਗੁਰ ਚਹਿਤ ਲਖਾਯੋ ॥੪੪॥ 'ਧੰਨ ਗੁਰੁ ਗੁਰ ਕੇ ਸਿਖ ਧੰਨ। ਅਗਮਗਤੀ,ਕੋ ਲਖਹਿ ਨ ਅੰਨ'। ਪਠੀ ਭੇਟ ਕਾਂਸ਼ੀਸ਼[4] ਬਿਸਾਲ।ਅਪਰ ਸਪਤ ਸੈ ਸਿਖ ਤਿਸ ਕਾਲਾ
॥੪੫॥ ਅਰਪਨ ਕਰੀ ਗੁਰੂ ਕੇ ਆਗੇ।ਪਿਖੇ ਸੁਸ਼ੀਲ ਸਕਲ ਅਨੁਰਾਗੇ।ਸ਼੍ਰੀ ਹਰਿਗਵਿੰਦ ਹੋਰਿ ਅਲਾਯੋ। ਏਕਲ ਗਨੋ ਸੁ ਸਾਤਸੈ ਲਖਾਯੋ ॥੪੬॥ ਧੰਨ ਪੁਨਹਿ ਗੁਰਸਿਖ ਉਪਕਾਰੀ।ਜਹਿਂ ਜੈ ਹੈਂ ਤਹਿਂ ਕਰਹਿ ਉਧਾਰੀ।ਪਰ ਦੁਖ ਦੇਖਿ ਨ ਸਕਹਿਂ, ਕ੍ਰਿਪਾਲੂ।ਦੇਤੇ ਗੁਰਮਤਿ ਅਨੰਦ ਬਿਸਾਲੂ' ॥੪੭॥ ਤੀਬ

[1]ਜੀਵ। [2]ਛਡੇ। [3](ਇਹ ਪ੍ਰਸੰਗ) ਹੋਇਆ। [4]ਕਾਂਸ਼ੀ ਦੇ ਰਾਜੇ ਨੇ।

*ਦੇ ਲਿਖਤੀ ਨੁਸਖਿਆਂ ਵਿਚ ਇਨ੍ਹਾਂ ਦੋ ਸਵੈਯਾਂ ਤੋਂ ਪਹਿਲੇ ਦੇ ਸਵੈਯੇ ਹੋਰ ਵੀ ਲਿਖੇ ਹਨ ਜੋ ਭਾਈ ਗੁਰਦਾਸ ਜੀ ਦੀ ਆਪਣੀ ਰਚਨਾ ਹੈ ਤੇ ਉਪਰਲੇ ਸਵੈਯੇ ਕਵਿ ਜੀ ਆਪ ਉਨ੍ਹਾਂ ਹੀ ਦੋਹਾਂ ਛੰਦਾਂ ਨੂੰ ਆਪਣੇ ਲਫਜ਼ਾਂ ਵਿਚ ਦੇ ਰਹੇ ਹਨ:– ਜਉ ਗਰਬੈ ਬਹੁ ਬੂੰਦ ਚਿਤੰਤਰ ਸਨਮੁਖ ਸਿੰਧੁ ਝੁਕ ਨਹੀਂ ਪਾਵੈ। ਜਉ ਬਹੁ ਉਡੈ ਖਗ ਧਰਿ ਮਹਾਂ ਬਲ ਪੇਖ ਅਕਾਸ਼ ਰਿਦੇ ਮੁਕਚਾਵੈ। ਜਿਉਂ ਬ੍ਰਹਮੰਡ ਪ੍ਰਚੰਡ ਬਿਲੋਕਤਿ ਰੁਲਰ ਜੰਤ ਉਡੰਤ ਲਜਾਵੈ। ਤੂੰ ਕਰਤਾ ਹਮ ਕੀਏ ਤਿਹਾਰੇ ਜੀ ਤੇ ਪਹਿ ਬੋਲਨ ਕਿਉਂ ਬਨਿਆਵੈ॥ ੫੨੭ ॥ ਤੇ ਮੋ ਨ ਨਾਥ ਅਨਾਥ ਨ ਮੋ ਸਰਿ, ਤੋ ਸੋ ਨ ਦਾਨੀ ਨ ਮੋ ਸੋ ਭਿਖਾਰੀ । ਮੋ ਸੋ ਨ ਦੀਨ ਦਇਆਲੁ ਨ ਤੋ ਸਰ, ਮੋ ਸੋ ਅਗਯਾਨਿ ਨ ਤੈ ਸੋ ਬਿਚਾਰੀ । ਮੋ ਸੋ ਪਤਿਤ ਨ ਪਾਵਨ ਤੇ ਸਰ, ਮੋ ਸੋ ਬਿਕਾਰੀ ਨ ਤੋ ਸੋ ਉਪਕਾਰੀ । ਮੋਰੇ ਹੈਂ ਅਵਗੁਨ, ਤੂੰ ਗੁਨ ਸਾਗਰ ਜਾਤ ਰਸਾਤਲ ਓਟ ਤਿਹਾਰੀ ॥ ੫੨੮ ॥

ਭਾਈ ਝੁਕ ਫੇਰ ਬਨਾਈ।ਅਪਰ ਰੀਤਿ ਤੇ ਉਚਰਿ ਸੁਨਾਈ।*ਬਿਖ ਦੇ ਮਾਤ, ਕੌਨ ਸਿਸ[1] ਰੱਖੈ?।ਚੇਰਹਿ ਪਹਿਰੂ ਕੌ ਤਿਸ ਲੱਖੈ[2] ॥੪੯॥ ਬੋਰਤਿ ਕ੍ਰੀਆ[3] ਕੋ ਭਬਿ ਤਾਰੈ। ਹਤਹਿ ਕੂਪ,ਕਿਸ ਪਾਸ ਪੁਕਾਰੈ। ਜੋ ਗੁਰ ਸਾਂਗ ਕਛੂ ਬਰਤਾਰੈ। ਸਿਖ ਆਗੇ ਭਬਿ ਕਹਾਂ ਬਿਚਾਰੈ†[4] ॥੫੯॥ ਇੱਤਯਾਦਿਕ ਬਹੁ ਸਿਛਤ ਸੁਨਾਈ। ਨਿਜ ਲਘੁਤਾ ਕਰਿ ਗੁਰੂ ਬਡ਼ਾਈ। ਸੁਨਿ ਸਤਿਗੁਰੁ ਗਹਿ ਬਾਂਹ ਉਠਾਯੋ। ਅਪਨੇ ਅੰਗ ਸੰਗ ਭਬਿ ਲਾਯੋ ॥ ੫੦ ॥ ਸਭਿਨਿ ਬਿਖੈ ਬਡ ਮਾਨ ਬਧਾਯੋ। 'ਧੰਨ ਧੰਨ' ਨਿਜ ਮੁਖ ਫੁਰਮਾਯੋ।ਆਗੇ ਤੇ ਦਸ ਗੁਨ ਬਹੁ ਮਾਨ। ਕਰਿਕੈ ਰਾਖਜੋ ਗੁਰ ਭਗਵਾਨ॥ ੫੧ ॥ਸਭਿਨਿ ਬਿਖੈ ਭਾਈ ਜਸ ਭਯੋ।ਦੇਸ਼ ਬਦੇਸ਼ਨਿ ਮਹਿੰ ਸੁਨਿ ਲਯੋ। ਗੁਰ ਘਰ ਮਹਿੰ ਗੁਰਦਾਸ ਵਡੇਰਾ । ਗੁਰ ਸਿਖ ਮਾਨਤਿ ਭਏ ਘਨੇਰਾ ॥ ੫੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੌ 'ਭਾਈ ਗੁਰਦਾਸ' ਪ੍ਰਸੰਗ ਬਰਨਨੰ ਨਾਮ ਪੰਚਮੋ ਅੰਸੂ ॥ ੫ ॥

੬ [ਸ਼੍ਰੀ ਸੂਰਜ ਮੱਲ ਜੀ ਦਾ ਵਿਵਾਹ]।

ਦੋਹਰਾ ॥ ਬਸਹਿ ਬਾਸ[5] ਕਰਤਾਰਪੁਰਿ ਸੂਰਜਮਲ ਸਸੁਰਾਰ[6]। ਗੁਰਦਿੱਤੇ ਢਿਗ ਗਯੋ ਭਬਿ ਬਨਾਹੁ ਬਨੋਂਤ ਸੁ ਬਿਚਾਰਿ ॥੧॥ਚੌਪਈ॥ 'ਮੋ ਚਿਤ ਮਹਿੰ ਅਬਿ ਦੇਵਹੁ ਬਨਾਹੁ। ਆਯੋ ਬੁਝਨਿ ਤੁਮਰੇ ਪਾਹੁ'। ਸੁਨਿ ਸ਼੍ਰੀ ਗੁਰਦਿੱਤੇ ਪੁਨ ਕਹਜੋ। ਭਲੇ ਮਨੋਰਥ ਤੋਂ ਉਰ ਲਹਜੋ ॥ ੨ ॥ ਸਾਹੇ ਕੌ ਨਿਕਸਾਇ ਪਠਾਵਹੁ‡।ਗੁਰ ਹਰਖਹਿੰ,ਅਬਿ ਨਹਿੰ ਬਿਲਮਾਵਹੁ'। ਸੁਨਿ ਸਲਾਹ ਨਿਜ ਮੰਦਰ ਆਯੋ।ਬੈਠਿ ਬਿੱਪ੍ਰ ਕੌ ਨਿਕਟਿ ਬੁਲਾਯੋ ॥ ੩॥ 'ਮਮ ਪੁੱਤ੍ਰੀ ਕੌ ਸੋਧਹੁ ਸਾਹਾ‡। ਲਿਖਿ ਭੇਜਹਿੰ ਪੁਨ ਸਤਿਗੁਰ ਪਾਹਾ'। ਸੁਨਿ ਦਿਜ ਪੱਤ੍ਰੀ ਦੇਖਿ ਬਿਚਾਰਜੋ। ਮਾਸ ਵਿਸਾਖ ਬਿਖੈ ਨਿਰਧਾਰਜੋ ॥ ੪ ॥ ਸਤਾਈਸਵੀ ਲਿਖਿ ਦੀ ਪਾਤੀ। ਦਿਜਬਰ ਕਰਜੋ ਤਯਾਰ ਭਲਿ ਭਾਂਤੀ। ਸ਼੍ਰੀ ਗੁਰੂਦਿੱਤੇ ਭਬਿ

---

[1]ਬਾਲ ਨੂੰ । [2]ਚੇਰੀ ਕਰੇ ਪਹਿਰੇਦਾਰ ਤਾਂ ਉਸ ਨੂੰ ਕੌਣ ਜਾਣ ਸੱਕਦਾ ਹੈ । [3]ਮਲਾਹ ਡੋਬਣਵਾਲਾ ਹੋਵੇ ਤਾਂ । [4]ਘਰ (ਬਣਾਕੇ)। [5](ਦਾ) ਸਹੁਰਾ ।

*ਭਾਈ ਗੁਰਦਾਸ ਜੀ ਦੀ ਅਸਲ ਪਉੜੀ ਐਉਂ ਹੈ:—ਜੇ ਮਾਂ ਪੁੱਤੇ ਵਿਸ ਦੇਇ ਤਿਸ ਤੇ ਕਉਣ ਪਿਆਰਾ । ਜੇ ਘਰ ਭੰਨੈ ਪਾਹਰੂ ਕਉਣ ਹੱਥਣ ਹਾਰਾ ॥ ਬੋਹਲੀ ਡੋਬੈ ਪਾਤਣੀ ਕੌਣ ਪਾਰ ਉਤਾਰਾ । ਆਗੂ ਲੈ ਉੱਝੜ ਪਵੈ ਕਿਸ ਕਰੈ ਪੁਕਾਰਾ ॥ ਜੇ ਕਰਿ ਖੇਤੋ ਖਾਇ ਵਾੜ ਕੋ ਲਹੈ ਨ ਸਾਰਾ ॥ ਜੇ ਗੁਰ ਭਰਮਾਏ ਸਾਂਗ ਕਰ ਕਿਆ ਸਿੱਖ ਵਿਚਾਰਾ ॥ ੨੨ ॥ [ਭਾ: ਗੁ: ਵਾ: ੩੫

†ਪਾ—ਭਰਮੈ ਸਿਖ ਕਿਆ ਹਾਥ ਬਿਚਾਹੈ।

‡ਦੇਖੋ ਰਾਸ ੪ ਅੰਸੂ ੭ ਅੰਕ ੨੪ ਦੀ ਹੇਠਲੀ ਟੂਕ।

ਕਹਿ ਭੇਜਾ। 'ਹਮ ਹੈਂ ਤਮਾਰ ਸੰਗ ਦਿਜ ਲੇ ਜਾ'[1]॥੫॥ ਇਕ ਦਿਨ ਪੁਰਿ ਬਿਭਾਇ ਕਰਿ ਚਾਲੇ। ਦਿਜ ਸਾਹਾ ਲੈ ਕਰਿ ਨਿਜ ਨਾਲੇ।ਆਨਿ ਸੁਧਾਸਰ ਪੁਰੀ ਪ੍ਰਵੇਸ਼ੇ। ਮਿਲੇ ਤਬਹਿ ਪਰਿਵਾਰ ਅਸ਼ੇਸ਼ੇ ॥ ੬ ॥ ਕਰਿ ਡੇਰਾ ਕਲ ਚਰਨ ਪਖਾਰੇ। ਬਸਤ੍ਰ ਸ਼ਸਤ੍ਰ ਸੁੰਦਰ ਤਨ ਧਾਰੇ।ਸ਼੍ਰੀ ਗੁਰਦਿੱਤਾ ਲੈ ਦਿਜ ਸਾਥ। ਮਿਲੇ ਜਾਇ ਨਿਜ ਪਿਤ ਜਗਨਾਥ ॥ ੭ ॥ ਕਰਿ ਬੰਦਨ ਬੈਠਨੋ ਤਬਿ ਪਾਸਾਪੁੱਤ੍ਰ ਬਿਲੋਕਿ ਪ੍ਰਮੋਦ[2]ਪ੍ਰਕਾਸ਼ਾਧਰਿ ਸਨੇਹ ਸਿਰਪਰ ਕਰ ਫੇਰਾ। ਕੁਸ਼ਲ ਬੂਝਿ ਪ੍ਰਿਯ[3]ਬਰ ਮੁਖਹੇਰਾ॥੮॥ਦਿਜ ਸਨਮੁਖ ਬੈਠਨੋ ਤਬਿਆਨਿ। ਕਰੀ ਬਜਾਹੁ ਕੀ ਬਾਤ ਬਖਾਨ[4]। 'ਬਿੱਪ੍ਰ ਪਠਾਯੋ ਸਾਹਾ ਦੈ ਕੈ। ਅਪਰ ਸਕਲ ਤਮਾਰੀ ਨਿਜ ਕੈ ਕੈ ॥ ੯ ॥ ਫਾਗਣ ਬੀਸ ਦਿਵਸ ਅਧਿ ਗਯੋ। ਬਜਾਹ ਵਿਸਾਖ ਮਾਸ ਕੋ ਦਯੋ'[5]। ਸੁਨਿ ਸਤਿਗੁਰੂ ਸਰਾਹਨ ਕੀਨਾ। 'ਆਛੀ ਬਾਤ ਭਈ ਤਿਨ ਦੀਨਾ'[6] ॥ ੧੦ ॥ ਕਹਿ ਦਿਜ ਕੋ ਸ਼ੁਭ ਸਦਨ ਉਤਾਰਾ।ਸੁਧਿ ਜਬਿ ਭਈ ਸਕਲ ਪਰਵਾਰਾ।ਜੇ ਮੰਗਲ ਕੇ ਸਗੁਨ ਬਿਸਾਲੇ। ਕਰੇ ਪ੍ਰਮੋਦ ਬਿਨੋਦਨ ਜਾਲੇ[7] ॥੧੧॥ ਨੇਤੀ ਮਿਲ ਤ੍ਰੈ ਸਾਸਨ ਸਾਥ। ਕਰ ਬੰਦਤਿ ਪਗ ਟੇਕਨੋ ਮਾਥ।ਮਨਹੁ ਅਨੰਦ ਕੋ ਉਦਧਿ ਅਪਾਰੂ। ਮਿਲੇ ਮੀਨ ਸਮ ਸਭਿ ਪਰਵਾਰੂ॥ ੧੨ ॥ ਬਜੇ ਸਦਨ ਦਰ ਪਰ ਸ਼ਹਿਧਾਨੇ[8]। ਲਘੁ ਦੀਰਘ ਦੁੰਦਭਿ ਧੁਨਿ ਠਾਨੇ। ਢੋਲ ਨਫੀਰੀ ਝਾਂਝ ਬਜਾਵੈਂ। ਹੋਤਿ ਕੁਲਾਹਲ ਜਨ ਬਹੁ ਆਵੈਂ ॥ ੧੩ ॥ ਤਿਸ ਨਿਸ ਮਹਿੰ ਉਤਸਵ ਅਤਿ ਕੀਨਾ। ਤੀਨ ਦਿਵਸ ਦਿਜ ਰਾਖਿ ਪ੍ਰਬੀਨਾ। ਬਹੁਰ ਬਿਦਾ ਹੁਇ ਪੁਰਿ ਕਰਤਾਰਾ। ਜਾਇ ਬਿੱਪ੍ਰ ਸੁਧਿ ਕਰੀ ਉਚਾਰਾ ॥੧੪॥ ਪ੍ਰੇਮ ਚੈਦ ਸੁਨਿ ਕਰਿ ਹਰਖਾਯੋ। ਸੰਚੈ ਸਕਲ ਸਮਾਜ ਕਰਾਯੋ। ਤ੍ਰਿਣ ਅਰੁ ਅੰਨ ਘ੍ਰਿੱਤ ਮਿਸ਼ਟਾਨ। ਦੁਗਨ ਖਰਚ ਤੇ ਕਰੈ ਮਹਾਨ ॥ ੧੫ ॥ ਇਸੀ ਰੀਤਿ ਦਿਨ ਕਿਤਿਕ ਬਿਤਾਏ। ਮੇਲ ਬਸੌਏ ਕੋ ਨਿਯਰਾਏ। ਸਭਿਨਿ ਸਥਾਨ ਸਬੰਧੀ ਜੇਤੇ। ਪਠਿ ਨਰ ਕਰੇ ਹਕਾਰਨਿ ਤੇਤੇ॥੧੬॥ਜਹਿੰ ਕਹਿੰ ਬਜਾਹਿ ਸੁਨਤਿ ਹਰਖਾਏ। 'ਭਲੀ ਭਈ ਐਸੇ ਦਿਨ ਆਏ। ਆਛੀ ਰਿਤੁ ਬਹੁ ਤਪਤ ਨ ਸੀਤ। ਉਤਸਵ ਸ਼ਾਦੀ ਕੀ[9] ਸਭਿ ਰੀਤ' ॥ ੧੭ ॥ ਪੁਨ ਬਡ ਹੋਇ ਸੁਧਾਸਰ ਮੇਲਾ। ਸਿੱਖ ਮਸੰਦਨ ਬਨਹਿ ਸਕੇਲਾ। ਧਾਂਤੇ ਬਹੁ ਅਨੰਦ ਕਰਿ ਮੇਲੀ। ਆਵਹਿੰ ਘਰ

[1]ਨਾਲ ਬ੍ਰਹਮਣ ਨੂੰ ਲੈ ਜਾਵਾਂਗੇ। [2]ਅਨੰਦ। [3]ਪਿਆਰੇ ਦਾ। [4](ਗੁਰਦਿੱਤਾ ਜੀ ਨੇ) ਆਖੀ। [5]ਭਾਵ ਸੂਰਜ ਮਲ ਦੇ ਸਹੁਰੇ ਨੇ ਵਿਆਹ ਦੇ ਦਿੱਤਾ। [6]ਅਨੰਦ ਦੇ ਸਮੂਹ ਬਿਲਾਸ। [7]ਖੁਸ਼ੀ ਦੇ ਕਾਜੇ। [8]ਵਿਆਹ ਦੇ ਉਤਸਵ ਦੀ।

ਕੋ ਕਾਰਜ ਪੇਲੀ[1] ॥ ੧੮ ॥ ਬ੍ਰਿੰਦ ਮਨੁਜ ਕੋ ਲੈ ਲੈ ਸਾਥ। ਆਨਿ ਬਿਲੋਕੇ ਸ਼੍ਰੀ ਗੁਰਨਾਥ। ਦਾਤੁ ਕੇ ਸੁਤ ਸਹਤ ਕੁਟੈਥ। ਆਇ ਮਿਲੇ ਗੁਰ, ਹੀਨ ਬਿਲੈਬ[2]॥ ੧੯ ॥ ਗੋਇੰਦਵਾਲ ਬਿਸਾਲ ਉਤਾਲੇ[3]। ਸਭਿ ਪਰਵਾਰ ਹੋਇ ਨਰ ਜਾਲੇ।ਸੁਧਾ ਸਰੋਵਰ ਕੋ ਚਲਿ ਆਏ।ਜਥਾਜੋਗ ਮਿਲਿ ਗੁਰ ਹਰਖਾਏ ॥ ੨੦ ॥ ਡੱਲੇ, ਡਾਰੋਲੀ, ਮੰਡਿਆਲੀ। ਆਏ ਸੰਗਤਿ ਸੰਗ ਬਿਸਾਲੀ। ਮਉ,ਮੱਲੇ ਅਰੁ ਨਗਰ ਵਟਾਲੇ।ਆਇ ਮਿਲੇ ਜੁਤਿ ਮਾਨਵ ਜਾਲੇ ॥੨੧॥ ਬ੍ਰਿਧ ਕੋ ਸੁਤ ਭਾਨਾ ਤਬਿ ਆਯੋ। ਸੰਗ ਪੁੱਤ੍ਰ ਪੌਤ੍ਰਨ ਕੋ ਲਯਾਯੋ।ਹਰੀਚੰਦ ਨਿਤ ਪਾਸ, ਅਵਾਸਾ। ਰਾਮਦਾਸ ਪੁਰਿ ਮਹਿੰ ਸੁਖਰਾਸਾ ॥੨੨॥ ਸਤਿਗੁਰ ਮਹਿਲ ਗਯੋ ਭਰਿ ਸਥੈ। ਆਈ ਸਭਿ ਥਲ ਤੇ ਤ੍ਰਿਧਾ ਤਥੈ।ਅਪਰ ਸਦਨ ਗਨ ਹੁਤੇ ਚਿਨਾਏ। ਕਹਿ, ਸਭਿਹਿਨਿ ਕੋ ਸਿਵਰ ਕਰਾਏ ॥੨੩ ॥ ਜਥਾ ਜੋਗ ਮਿਲਿ ਸਭਿ ਹਰਖਾਏ। ਸੁਧਾਸਰੋਵਰ ਮੱਜ ਨਹਾਏ[4]। ਅਸਨ ਬਨਤਿ ਹੈਂ ਬਿਬਿਧ ਪ੍ਰਕਾਰੇ। ਸ੍ਵਾਦਲ ਖਟ ਰਸ ਖਾਇ ਅਹਾਰੇ ॥ ੨੪ ॥ ਦੋਨਹੁੰ ਸਮੈ ਅਚਵਿ ਤ੍ਰਿਪਤਾਵੈਂ। ਅਨਗਨ ਸੰਗਤਿ ਮੇਲਾ ਆਵੈ। ਦਿਵਸ ਨਿਸਾ ਨਰ ਮਿਲਿ ਸਮੁਦਾਈ। ਕਰਹਿੰ ਦੇਗ ਕੁਛ ਗਨੀ ਨ ਜਾਈ॥੨੫॥ਇਕ ਤੇ ਬਜਾਹ ਮੇਲ ਅਰੁ ਮੇਲਾ। ਸੁਨ ਜਹਿੰ ਕਹਿੰ ਤੇ ਬਹੁਤ ਸਕੇਲਾ।ਨਿਤ ਪ੍ਰਤਿ ਸਤਿਗੁਰ ਲਾਇਂ ਦਿਵਾਨ। ਸੁਭਟ ਹਜ਼ਾਰਹੁੰ ਬੈਠਹਿੰ ਆਨਿ ॥ ੨੬ ॥ ਜੋ ਸਨਬੰਧੀ ਸਭਿ ਭਥਿ ਆਵੈਂ। ਸੰਗਤਿ ਅਨਗਨ ਭੇਟ ਚੜ੍ਹਾਵੈ। ਅਧਿਕ ਭੀਰ ਗੁਰ ਕੇ ਚਹੁੰਫੇਰੇ। ਸਾਹਿਬਜ਼ਾਦੇ ਚਾਰਹੁੰ ਨੇਰੇ ॥ ੨੭ ॥ ਇਮ ਨਿਤ ਮੰਗਲ ਹੋਤਿ ਨਵੀਨਾ।ਨਿਕਟਿ ਬਜਾਹ ਕੋ ਬਾਸੁਰ ਚੀਨਾ।ਸ਼੍ਰੀ ਹਰਿਗੋਵਿੰਦ ਹੁਕਮ ਬਖਾਨਾ। 'ਸਜਹੁ ਬਰਾਤਿ ਭਜਾਰ ਬਿਧਿ ਨਾਨਾ' ॥ ੨੮ ॥ ਸੁਨਿ ਆਇਸੁ ਸਭਿ ਕੇ ਚਿਤ ਚਾਉ।ਬਸਨ ਬਿਭੂਖਨ ਦੇਹੁ ਸਜਾਉ।ਸਜਿ ਸਜਿ ਸੁੰਦਰ ਬਾਹਨ ਨਾਨਾ। ਭਏ ਅਰੂਢਨ ਭਜਾਰ ਸੁਜਾਨਾ ॥ ੨੯ ॥ ਪ੍ਰਥਮ ਬ੍ਰਿੰਦ ਕਰਿ ਲ ਪਕਵਾਨਾ। ਸ਼੍ਰੀ ਹਰਿ ਗੋਵਿੰਦ ਪਰਮ ਸੁਜਾਨਾ। ਤਖਤ ਅਕਾਲ ਅਰਪਿ ਕਰਿ ਭਲੇ। ਸ਼੍ਰੀ ਹਰਿਮੰਦਰ ਕੀ ਦਿਸ਼ਿ ਚਲੇ॥੩੦॥ਬਸਤ੍ਰ ਬਿਭੂਖਨ ਸ਼ਸਤ੍ਰ ਸੁ ਅੰਗ। ਸ਼੍ਰੀ ਗੁਰਦਿੱਤਾ ਸ਼ੋਭਤਿ ਸੰਗ। ਸੁਰਜਮਲ ਕੋ ਆਗੇ ਕੀਨਿ। ਬਾਂਮ ਭਾਗ[5] ਅਲਿਰਾਇ ਪ੍ਰਬੀਨ ॥੩੧॥ ਦਿਸ਼ ਦਾਹਨ ਸ਼੍ਰੀ ਤੇਗ ਬਹਾਦਰ। ਦਾਸ ਰੋਦ ਮਹਿੰ ਲੀਨੇ ਸਾਦਰ। ਧੀਰਮੱਲ ਕੋ ਤਥਾ

[1]ਛੱਡਕੇ। [2]ਛੇਤੀ। [3]ਛੇਤੀ ਕਰ ਕੇ। [4](ਪਹਿਲੇਂ ਖੂਹ ਦੇ ਜਲ ਨਾਲ) ਨ੍ਹਾ ਕੇ ਸੁਧਾ ਸਰੋਵਰ ਵਿਚ ਇਸ਼ਨਾਨ ਕੀਤਾ। [5]ਖੱਬੇ ਪਾਸੇ।

ਉਚਾਏ। ਸੰਗ ਮਸਾਹਿਬ ਸਿਖ ਸਮੁਦਾਏ॥ ੩੨ ॥ ਜਾਇ ਥਿਰੇ ਦਰਬਾਰ ਅਗਾਰੀ। ਕਰ ਬੰਦਨ ਪ੍ਰਦੱਛਨਾ ਧਾਰੀ। ਅੰਤਰ ਪ੍ਰਵਿਸ਼ਿ ਜੋਰਿ ਕਰ ਖਰੇ। ਤਬਿ ਅਰਦਾਸ ਮੇਵਰੋ ਕਰੇ ॥੩੩॥ 'ਸੁਤ ਪੋਤ੍ਰੇ ਜੁਤਿ ਸਭਿ ਪਰਵਾਰੈ। ਸ਼੍ਰੀ ਗਰਰਾਮਦਾਸ ਸੁਖ ਧਾਰੈਂ'। ਮਸਤਕ ਟੇਕ ਸੁ ਨਿਕਸੇ ਬਾਹਰ। ਜਿਨ ਕੋ ਸਭਿ ਜਗ ਮੈਂ ਜਸੁ ਜ਼ਾਹਰ ॥ ੩੪ ॥ ਚਢੇ ਪਾਲਕੀ ਮਹਿੰ ਗੁਨਖਾਨੀ। ਬਾਦਤ ਕੀ ਧੁਨਿ ਊਚ ਉਠਾਨੀ।ਦੀਰਘ ਦੈਂ ਦੈਂ[1] ਬਜੈਂ ਦਮਾਮੇ,ਢੋਲ ਪਟੇ ਕੀ ਧੁਨਿ ਮਿਲ ਤਾ ਮੈਂ ॥ ੩੫ ॥ ਝਝ ਮੁਰਲੀ ਬਹੁ ਬਜਹਿੰ ਨਫੀਰਾ। ਚਢਨ ਸਮੈਂ ਹੋਈ ਬਡ ਭੀਰਾ। ਲੌਕਿਕ ਬੈਦਿਕ ਰੀਤਿ ਘਨੇਰੀ। ਨਰ ਤ੍ਰਿਯਨ ਕੀਨਸਿ ਤਿਸ ਥੋਰੀ* ॥ ੩੬ ॥ ਸਭਿ ਬਰਾਤਿ ਕੋ ਭਲੇ ਚਢਾਇ। ਗਾਵਤਿ ਮੁਰੀ ਸਦਨ ਸਮੁਦਾਇ। ਸੂਰਜ ਮਲ ਕੋ ਆਗੈ ਕਰਿਕੈ। ਗਮਨੇ ਸਕਲ ਹਰਖ ਉਰ ਭਰਿ ਕੈ॥ ੩੭ ॥ ਉਲੰਘੇ ਸਲਿਤਾ ਆਇ ਬਿਪਾਸਾ। ਡੇਰਾ ਕਰਨੋ ਤਾਂਹਿ ਤਟ ਪਾਸਾ। ਜਥਾਜੋਗ ਸੇਵਾ ਸਭਿ ਕੇਰੀ। ਕਰੀ ਮਸੰਦਨ ਮਿਲਿ ਬਹੁਤੇਰੀ ॥ ੩੮ ॥ ਨਿਸਾ ਬਿਤਾਇ ਚਢੇ ਮਗ ਚਾਲੇ। ਸੁਨਿ ਸੁਨਿ ਜਾਚਕ ਆਇ ਬਿਸਾਲੇ। ਲੇਤਿ ਦਰਬ, ਕੋ ਹਟਨੋ ਨ ਖਾਲੀ।ਕਹਨੋ ਗੁਰੂ 'ਸਭਿ ਦੇਹੁ ਸੰਭਾਲੀ' ॥ ੩੯ ॥ ਡੇਢ ਜਾਮ ਦਿਨ ਬੀਤਤਿ ਆਏ। ਸ਼੍ਰੀ ਕਰਤਾਰ ਪੁਰਾ ਜਿਸ ਥਾਏ। ਸ਼ਕਰ ਗੰਗ ਉਦਪਾਨ ਜੁ ਪਾਵਨ[2]।ਸ਼੍ਰੀ ਅਰਜਨ ਸ਼ੁਭ ਕਰਨੋ ਲਗਾਵਨ ॥੪੦॥ ਸਹਤ ਬਰਾਤ ਉਤਰ ਤਹਿੰ ਪਰੇ। ਸ਼੍ਰੀ ਗੁਰਦੇਵ ਤਰੌਵਰੁ ਤਰੇ। ਸਮ ਸੂਰਜ ਕੇ ਬਿਜਨਾ ਹੋਤਿ। ਚਮਰ ਢੁਰਹਿ ਛਬਿ ਕਰਹਿ ਉਦੋਤਿ॥ ੪੧ ॥ ਜੋ ਜੋ ਮੰਗਤ ਜਨ ਚਲਿ ਆਵੈ। ਤਤਛਿਨ ਲੈ ਲੈ ਦਰਬ ਸਿਧਾਵੈ। ਡੇਢ ਜਾਮ ਲੌ ਸਭਿ ਬਿਸਰਾਮੇ। ਬ੍ਯਸਨ ਬਿਭੂਖਨ ਤਨ ਅਭਿਰਾਮੇ ॥ ੪੨ ॥ ਪ੍ਰੇਮਚੰਦ ਨਰ ਪਠਿ ਅਗਵਾਏ। ਸਨਮਾਨੇ ਸਤਿਗੁਰ ਸਭ ਭਾਏ[3]†।'ਮਹਾਂਰਾਜ! ਅਬਿ ਅੰਤਰ ਚਾਲੋ। ਨਿਜ ਮੰਦਿਰ ਬਿਸਰਾਮ ਸੰਭਾਲੋ' ॥ ੪੩ ॥ ਸੁਨਨੋ ਸਭਿਨਿ 'ਅਬਿ ਅੰਤਰ ਚਾਲੋ'। ਬਹੁ ਬਾਦਿਤ ਧੁਨਿ ਊਚ ਉਠਾਲੇ। ਚਢੇ ਛੈਲ ਹਯ ਚਪਲ ਚਲਾਵੈਂ।ਕੋ ਸਨੈਦਨ ਪਰ ਚਢੇ ਸਿਧਾਵੈਂ ॥ ੪੪ ॥ ਕੋਤਿਕ ਰਾਜ ਅਰੂਢ ਕਰਿ ਚਲੇ। ਧਨ ਬਰਖਾਵਤਿ ਜਨੁ ਘਨ ਭਲੇ। ਬਹੁਤ ਬਰਣ ਕੇ ਰਹੇ ਨਿਸ਼ਾਨ। ਆਗੈ

[1]ਦੈਂ ਦੈਂ ਸ਼ਬਦ ਕਰ ਕੇ। [2]ਸ਼ੁਕਰ ਰੰਗ (ਨਾਮ ਦਾ) ਪਵਿੱਤ੍ਰ ਖੂਹ। [3]ਸਾਚੇ ਪਿਆਰ ਨਾਲ।
*ਦੇਖੋ ਰਾਸ ੪ ਅੰਸੂ ੪ ਅੰਕ ੨੦ ਦੀ ਹੇਠਲੀ ਟੂਕ। †ਪਾਃ—ਸਭਿ ਭਾਏ।

ਗਮਨਹਿੰ ਸ਼ਭਤਿ ਮਹਾਨ ॥ ੪੫ ॥ ਗਰੀ ਗਰੀ ਮਹਿੰ ਧਨ ਬਰਖਾਯੋ ਪਰਿ ਜਨ ਦੇਖਤਿ ਅਨੰਦ ਵਧਾਯੋ।ਅਪਨੇ ਮੰਦਿਰ ਉਤਰੇ ਜਾਈ। ਲੈ ਲੈ ਭੇਟ ਮਿਲੇ ਸਮੁਦਾਈ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸਿ 'ਸੂਰਜ ਮਲ ਬਿਆਹ' ਪ੍ਰਸੰਗ ਕਥਨੰ ਨਾਮ ਖਸਟਮੋ ਅੰਸੂ ॥ ੬ ॥

੭. [ਬਰਾਤ ਵਾਪਸ। ਸ਼੍ਰੀ ਤੇਗ ਬਹਾਦਰ ਜੀ ਦੀ ਸ਼ਰਮਾਈ]।

ਦੋਹਰਾ ॥ ਮਹਾਂ ਕੁਲਾਹਲ ਪੁਰਿ ਬਿਖੈ ਹੋਤਿ ਭਯੋ ਆਨੰਦ। ਜਿਨ ਜਿਨ ਤਿਸ ਛਿਨ ਗੁਰ ਪਿਖੇ ਤਿਨ ਫਲ ਪੁੰਨ ਬਿਲੰਦ ॥ ੧ ॥ ਚੌਪਈ ॥ ਪ੍ਰੇਮ ਚੰਦ ਤਬਿ ਪਠੀ ਬਟੇਰੀ[1]। ਸਭਿਨਿ ਬਿਲੋਕਤਿ ਖੁਸ਼ੀ ਘਨੇਰੀ। ਹਿਤ ਮਿਲਨੀ ਕੇ ਬਹੁਰ ਬੁਲਾਏ। ਹੁਇ ਤਿਆਰ ਚਾਲੇ ਸਮੁਦਾਏ ॥ ੨ ॥ ਸੂਰਜ ਮਲ ਬੜਵਾ ਪਰ ਆਛੇ। ਤੇਗ ਬਹਾਦਰ ਸ਼ੋਭਤਿ ਪਾਛੇ। ਤਬਿ ਆਤਸ਼ਬਾਜ਼ੀ ਚਲਿਵਾਈ। ਦੇਖਤਿ ਲੋਕ ਮਿਲੇ ਸਮੁਦਾਈ॥੩॥ਕੋਤਿਕ ਚਰਖੀ[2] ਅਧਿਕ ਭ੍ਰਮਾਵੈਂ। ਕੋ ਸਜ਼ੋਰ ਉਡਿ ਗਗਨ ਸਿਧਾਵੈਂ। ਅਧਿਕ ਕੁਲਾਹਲ ਸੁਨਹਿ ਬਿਲੋਕਤਿ। ਮਹਾਂ ਪ੍ਰਕਾਸ਼ ਮਤਾਬੀ ਮੋਕਤਿ[3]* ॥ ੪ ॥ ਪ੍ਰੇਮ ਚੰਦ ਲੇ ਬਹੁਤ ਉਪਾਇਨ। ਆਨਿ ਪਰਸੋ ਸਤਿਗੁਰ ਕੇ ਪਾਇਨ। ਤਿਹ ਉਠਾਇ ਕਰਿ ਕੰਠ ਲਗਾਯੋ। ਜਗਤ ਰੀਤਿ ਮਹਿੰ ਗੁਰ ਮਨ ਭਾਯੋ ॥ ੫ ॥ ਭਯੋ ਨਿਹਾਲ ਅੰਗ ਕੋ ਲਾਗਾ। ਪ੍ਰੇਮ ਚੰਦ ਉਰ ਅਤਿ ਅਨੁਰਾਗਾ। ਪੂਰਬ ਜਨਮ ਗਨ ਪੁੰਨ ਸਕੇਲਾ। ਤਿਨਹੁੰ ਦੀਨਿ ਫਲ, ਗੁਰ ਗਲ ਮੇਲਾ॥੬॥ਲੇ ਦੂਲਹੁ ਕਉ ਦ੍ਵਾਰ ਸਿਧਾਰੇ। ਬੈਦਿਕ ਲੌਕਿਕ ਕਰਿ ਬਿਵਹਾਰੇ†। ਪੁਨ ਨਿਕੇਤ ਅਪਨੇ ਚਲਿ ਆਏ। ਕੌਤਕ ਹੋਤਿ ਅਨੇਕ ਸਿਧਾਏ ॥ ੭ ॥ ਬਹੁਰੋ ਭੋਜਨ ਹੇਤੁ ਬੁਲਾਏ।ਦਿਪਹਿੰ ਮਤਾਬੀ ਅਰੁ ਫੁਲਵਾਏ।ਜਾਰਤਿ ਝਾਰਨ ਬਿੰਦ ਮਸਾਲੇ[4]। ਬਾਦਤ ਬਾਜਤਿ ਨਾਦ ਉਠਾਲੇਂ ॥ ੮॥ ਸਨੈ ਸਨੈ ਚਾਲਤਿ ਪਗ ਛਾਰਤਿ।

---

[1]ਵਿਆਹ ਤੋਂ ਪਹਿਲਾਂ ਜਾਵੀਆਂ ਨੂੰ ਜੋ ਰਸਦ ਘੱਲੀ ਜਾਵੇ। ਕਈ ਥਾਂ ਇਸੇ ਤਰ੍ਹਾਂ ਦੀ ਰਸਦ ਨੂੰ 'ਹਲੂਫਾ' ਕਹਿੰਦੇ ਹਨ, ਕਿਤੇ 'ਕੁਆਰੀ ਰੋਟੀ' ਭੀ ਕਹਿੰਦੇ ਹਨ। [2]ਆਤਸ਼ਬਾਜ਼ੀ ਦੀ ਚਰਖੀ। [3]ਛੱਡਦੀ ਹੈ। [4]ਬਹੁਤੇ ਝਾੜ ਤੇ ਮਸ਼ਾਲਾਂ ਬਾਲਦੇ ਹਨ। *ਪਾ:–ਹੋਵਤਿ।

†ਕਿਤਨੀ ਥਾਈਂ ਕਹੀ ਜੀ ਆਪ ਕਹਿ ਆਏ ਹਨ ਕਿ ਬੈਦਿਕ ਲੌਕਿਕ ਰੀਤੀ ਗੁਰਾਂ ਨੇ ਨਹੀਂ ਕੀਤੀ। ਜੇ ਬੈਦਿਕ ਲੌਕਿਕ ਰੀਤਾਂ ਨਾ ਛਡ ਦੇਂਦੇ ਤਾਂ ਹਿੰਦੂ ਤੁਰਕਾਂ ਦੇ ਬਖੇੜੇ ਸ਼ਕੇਤਾਂ ਤੇ ਪੰਚਮ ਗੁਰੂ ਜੀ ਦੇ ਸਾਕੇ ਕਿਉਂ ਵਰਤਦੇ। ਜਿਨਾਂ ਦੇ ਨੇਤਰਾਂ ਸਾਹਮਣੇ ਏਹ ਰਸਮਾਂ ਹੋਈਆਂ ਹਨ ਉਹ ਭਾ: ਗੁਰਦਾਸ ਜੀ ਲਿਖਦੇ ਹਨ:–

'ਪੂਛਤ ਨਾ ਜੋਤਿਕ ਨਾਂ ਬੇਦ ਬਿਤ ਵਾਰ ਕਛੂ:'। ਤੇ ਆਪ ਪੰਚਮ ਸਤਿਗੁਰੂ ਜੀ ਫਰਮਾਉ ਦੇ ਹਨ 'ਦੂਤੀਆ ਤਿਆਗੀ ਲੋਗਾ ਰੀਤਿ' ॥ [ਆਸਾ ਮ: ੫

ਲੋਕ ਹਜ਼ਾਰਹੁੰ ਦਰਸ ਨਿਹਾਰਤਿ। ਪ੍ਰੇਮ ਚੰਦ ਕੇ ਸਦਨ ਪ੍ਰਵੇਸ਼ੇ। ਲੈ ਕਰਿ ਸੰਗ ਬਰਾਤ ਅਸ਼ੇਸ਼ੇ ॥ ੮ ॥ ਚੰਦਨ ਚੌਂਕੀ ਕੋ ਛਸਵਾਇ। ਉਪਰ ਸੋਭ ਬਸਤ੍ਰ ਕੋ ਪਾਇ।ਤਿਸ ਪਰ ਸਾਦਰ ਗੁਰੂ ਬਿਠਾਏ। ਅਪਰ ਪੰਕਤੀ ਅਨਿਕ ਲਗਾਏ ॥ ੧੦ ॥ ਬਿਚ ਸ਼ੋਭਤਿ ਸ਼੍ਰੀ ਹਰਿਗੋਵਿੰਦ। ਉਡੁ ਬ੍ਰਿੰਦਨ ਮਹਿੰ ਚੰਦ ਮਨਿੰਦ। ਸੂਪਕਾਰ ਤਤਛਿਨ ਚਲਿ ਆਏ। ਪਰੁਸਨ ਲਾਗਿ ਅਸਨ ਸਮੁਦਾਏ ॥ ੧੧ ॥ ਦੂਸਰ ਚੌਂਕੀ ਪਰ ਧਰਿ ਥਾਰ। ਗੁਰ ਆਗੈ ਖਟ ਰਸਨਿ ਅਹਾਰ। ਹੁਤੇ ਚਤੁਰ ਤਤਛਿਨ ਸਭਿ ਆਗੇ। ਭੋਜਨ ਧਰਨੇ, ਖਾਨ ਗਨ ਲਾਗੇ ॥ ੧੨ ॥ ਸ਼੍ਰੀ ਕਰਤਾਰਪੁਰੇ ਕੀ ਨਾਰੀ। ਚਢਿ ਕੋਠਨਿ ਪਰ ਉਮਡੀ ਸਾਰੀ।ਪ੍ਰਥਮ ਦਰਸ ਕਰਿ ਦ੍ਵੈ ਕਰ ਜੋਰੇ।ਬੰਦਨ ਕਰੀ ਸਭਿਨਿ ਗੁਰ ਓਰੇ ॥ ੧੩ ॥ ਮਨ ਮੈਂ ਭਯੋ ਅਨੰਦ ਘਨੇਰਾ। ਗਾਵਨ ਲਗੀ ਸਕਲ ਤਿਸ ਬੇਰਾ। ਹੁਤੀ ਅਨੁਚਿਤ ਗੁਰੂ ਕੋ ਗਾਰੀ।ਤਉ ਭਈ ਉਤਸਵ ਬਸਿ ਸਾਰੀ[1]*॥੧੪॥ ਲੈ ਲੈ ਨਾਮ ਗਾਇੰ ਗਨ ਗੀਤਾ। ਸੁਨਿ ਬਰਾਤ ਹਰਖਤਿ ਸਭਿ ਚੀਤਾ। ਮੁਸਕਾਵਤਿ ਭੋਜਨ ਕੋ ਖਾਤੇ। ਤਜੈਂ ਤਜੈਂ ਮੋਦ ਰਿਦੈ ਅਧਿਕਾਤੇ ॥ ੧੫ ॥ ਤ੍ਰਿਪਤ ਹੋਇ ਕਰਿ ਪਾਨ ਪਖਾਰੇ। ਉਠੇ ਜੂਠ ਮਹਿੰ ਧਨ ਗਨ ਡਾਰੇ।ਬਾਜੇ ਬਜਤਿ ਸਦਨ ਕਹੁ ਆਏ। ਪੁਨ ਲਾਵਨ ਕੈ ਹੇਤੁ ਬੁਲਾਏ॥ ੧੬ ॥ਗਮਨੇ ਦੂਲਹੁ ਕਰਨੈ ਅਗਾਰੀ। ਪਹੁੰਚੇ ਬੇਦੀ ਜਹਾ ਸੁਧਾਰੀ। ਸੂਰਜਮਲ ਬਿਠਾਇ ਕਰਿ ਖਾਰੇ। ਪੂਜੇ ਗਣਪਤ ਜੁਤਿ ਗ੍ਰੌਹ ਸਾਰੇ† ॥ ੧੭ ॥ ਤਥਿ ਕੰਨਜਾ ਤਹਿੰ ਆਨਿ ਬਿਠਾਈ। ਅਭਿਖੇਕਨ ਕਰਿ ਅਗਨਿ ਜਰਾਈ। ਕਰਿ ਸਭਿ ਰੀਤਿ ਲਏ ਪੁਨ ਫੇਰੇ। ਦੁਹਿਦਿਸ਼ਿ ਦੇ ਧਨ ਲਾਗ ਘਨੇਰੇ[2] ॥ ੧੮ ॥ ਪੁਨਿ ਨਿਜ ਸਦਨ ਆਨਿ ਸੁਖ ਪਾਏ। ਪੌਢੇ ਸ੍ਰੀ ਸਤਿਗੁਰ ਸੁਪਤਾਏ। ਭਈ ਪ੍ਰਭਾਤਿ ਬਜਤਿ ਬਹੁ ਬਾਜੇ। ਸੌਚ ਸ਼ਨਾਨ ਬਸਤ੍ਰ ਤਨ ਸਾਜੇ॥੧੯॥ਸੂਰਜ

[1]ਸਾਰੀਆਂ (ਇਸਤ੍ਰੀਆਂ ਉਤਸਵ ਦੇ) ਉਤਸਾਹ ਵਸ ਹੋਈਆਂ। [2]ਲਾਗ ਦਾ ਧਨ ਬਹੁਤੇ (ਲਾਗੀਆਂ ਨੂੰ) ਦਿੱਤਾ। *ਇਹ ਅਸੰਭਵ ਹੈ ਕਿ ਨਾਮ ਲੈ ਕੇ ਗੁਰਮੁਖ ਹੋਈਆਂ ਇਸਤ੍ਰੀਆਂ ਜਿਨ੍ਹਾਂ ਬਾਬਤ ਪੰਚਮ ਸਤਿਗੁਰੂ ਜੀ ਨੇ ਸਾਖ ਭਰੀ ਹੈ "ਗੁਰ ਬਾਣੀ ਸਖੀ ਅਨੰਦ ਗਾਵੈ ॥ ਸਾਚੇ ਸਾਹਿਬ ਕੈ ਮਨਿ ਭਾਵੈ" ਦਿਕ ਗੁਰਮੁਖ ਦੇ ਘਰ ਨਾਮ ਦਾਤੇ ਸਤਿਗੁਰੂ ਨੂੰ ਕਦੇ ਬੇਅਦਬੀ ਦੇ ਢਾਕ ਹਾਸੇ ਨਾਲ ਵੀ ਕਹਿ ਸਕਣ। ਇਹ ਰਾਜ ਘਰਾਂ ਦੇ ਵਰਤਾਰੇ ਕਵਿ ਜੀ ਦੱਸ ਰਹੇ ਹਨ, ਜੋ ਕਿ ਉਨ੍ਹਾਂ ਦੇ ਸਾਹਮਣੇ ਵਰਤ ਰਹੇ ਸਨ ॥ ਗੁਰ ਘਰ ਦੇ ਏਹ ਵਰਤਾਰੇ ਨਹੀਂ ਸਨ।

†ਦੇਖੋ ਰਾਸ ੪ ਅੰਸੂ ੪ ਅੰਕ ੩੮ ਦੀ ਹੇਠਲੀ ਟੂਕ। ਆਪਿ ਕਵਿ ਜੀ ਗਣਪਤ ਆਦਿ ਨਾ ਪਜਣਾਂ ਅਨੰਨ ਗੁਰ ਸਿੱਖੀ ਦਾ ਚਿੰਨ੍ਹ ਦੱਸ ਆਏ ਹਨ।

ਮਲ ਸ਼੍ਰੀ ਤੇਗਬਹਾਦਰ।ਸੇਵਹਿੰ ਦਾਸ ਬ੍ਰਿੰਦ ਢਿਗ ਸਾਦਰ।ਭਾਟ ਕਲਾਵਤ ਢਾਢੀ ਆਇ। ਧਨ ਕੋ ਪਾਇ ਮਹਾਂ ਯਸੁ ਗਾਇ ॥ ੨੦ ॥ ਬਹੁ ਬਾਲਿਕ ਹੈਂ ਜਿਨ ਕੇ ਸੰਗ। ਸੂਰਜਮਲ ਸੁੰਦਰ ਸਰਬੰਗ[1]।ਬਧ ਲਘੁ ਮਹਿੰ ਸ਼੍ਰੀ ਤੇਗ ਬਹਾਦਰ। ਪਠੇ ਬੁਲਾਇ ਸਦਨ ਮਹਿੰ ਸਾਦਰ ॥ ੨੧ ॥ ਪ੍ਰੇਮ ਚੰਦ ਕੀ ਸੁੰਦਰ ਦਾਰਾ। ਪਿਖਿ ਜਮਾਤ[2] ਆਨੰਦ ਉਦਾਰਾ।ਗਨ ਇਸਤ੍ਰੀ ਮਹਿੰ ਤਿਹ ਬੈਠਾਏ। ਸ੍ਵਾਦਲ ਮਧੁਰ ਅਹਾਰ ਕਰਾਏ ॥ ੨੨ ॥ ਲਾਲਚਦ ਇਕ ਖੱਤ੍ਰੀ ਤਹਾਂ। ਤਿਸੀ ਮੇਲ ਮਹਿੰ ਮੇਲੀ ਅਹਾ।ਬਿਸ਼ਨ ਕੁਇਰ ਤਿਹ ਸੁੰਦਰ ਦਾਰਾ। ਰੂਪਵਤੀ ਜਿਹ ਭਾਗ ਉਦਾਰਾ ॥ ੨੩ ॥ ਗਨ ਤ੍ਰੀਯਨ ਮਹਿੰ ਬੈਠੀ ਤਹਾਂ। ਤਿਨ ਸ਼੍ਰੀ ਤੇਗਬਹਾਦਰ ਲਹਾ। ਬੂਝੇ ਕਿਤ ਸਬੰਧ ਨਹਿੰ ਭਯੋ। ਸੁਨਤਿ ਪ੍ਰਮੁਦਤਿ ਬਿਚਾਰਨ ਕਯੋ ॥ ੨੪ ॥ ਗਮਨੀ ਪਤਿ ਕੇ ਢਿਗ ਤਤਕਾਲਾ। ਅਪਨ ਮਨੋਰਥ ਕਹਨੋ ਸੁ ਢਾਲਾ[3]। 'ਹੇ ਗੁਜਰੀ ਪਿਤ! ਸੁਨਹੁ ਅਨੰਦ। ਸ਼੍ਰੀ ਗੁਰ ਕੇ ਸਮ ਕੌਨ ਬਿਲੰਦ? ॥੨੫॥ ਜਿਨ ਕੋ ਭਾਗ ਉਦੈ ਜਗ ਥਿਏ। ਸੋ ਸਨਬੰਧੀ ਗੁਰ ਕੇ ਭਏ। ਪੰਚ ਬਰਖ ਕੀ ਸੁਤਾ ਹਮਾਰੇ। ਗੁਰ ਕੇ ਸੁਤ ਹੈਂ ਜੁਗਲ[4] ਕੁਆਰੇ ॥ ੨੬ ॥ ਇਨ ਤੇ ਆਛੋ ਥਾਨ ਨ ਕੋਊ। ਜਹਾਂ ਦੇਹਿੰ ਤਨੁਜਾ ਨਿਜ ਜੋਊ'। ਲਾਲਚੰਦ ਨੇ ਸੁਨਿ ਸਨਮਾਨੀ। 'ਇਹ ਤੈਂ ਨੀਕੀ ਬਾਤ ਬਖਾਨੀ ॥੨੭॥ ਇਸ ਕਾਰਜ ਮੈਂ ਬਿਲਮ ਨ ਕੀਜੈ। ਦਿਜ ਕੌ ਆਜ ਤਹਾਂ ਪਠਿ ਦੀਜੈ'। ਦੰਪਤਿ ਕਹਿ ਇਮ ਆਪਸ ਮਹੀਆ। ਬਿੱਪ੍ਰ ਬੁਲਾਇ ਪਠਨੋ ਤਬਿ ਤਹੀਆਂ ॥ ੨੮ ॥ ਜਹਿੰ ਸਤਿਗੁਰੂ ਦਿਵਾਨ ਲਗਾਏ। ਨਰ ਬ੍ਰਿੰਦਨ ਮਹਿੰ ਮਹਾਂ ਸੁਹਾਏ। ਮੁਖ ਪ੍ਰਸੰਨ ਜਨੁ ਕਮਲ ਪ੍ਰਫੁਲਾ। ਦੇਤਿ ਅਨੰਦ ਸਭਿ ਮੰਗਲ ਮਲਾ ॥ ੨੯ ॥ ਬਿੱਪ੍ਰ ਅਸ਼ੀਰਬਾਦ ਕੌ ਦੀਨਾ।ਤਬਿ ਗੁਰਦਾਸ ਪ੍ਰਿਥਕ ਕਰਿ ਲੀਨਾ।ਸਕਲ ਬਾਰਤਾ ਕਹਿ ਸਮੁਝਾਈ। 'ਗੁਰ ਸੁਤ ਹਿਤ ਮੈਂ ਆਨਿ ਸਗਾਈ' ॥ ੩੦ ॥ ਸੁਨਿ ਗੁਰ ਢਿਗ ਗਮਨਜੋ ਤਬਿ ਭਾਈ। ਕਹੀ ਬਾਰਤਾ ਬਿੱਪ੍ਰ ਬਤਾਈ। ਕਰਿ ਸਨਮਾਨ ਬਿਠਾਯਹੁ ਪਾਸ। ਅਲੀਰਾਇ ਢਿਗ ਪਠਿ ਗੁਰਦਾਸ ॥ ੩੧॥ 'ਬੂਝਹੁ ਆਸ਼ੈ ਕਰਿ ਨਿਰਜਾਸੂ। ਮਾਨਹਿ ਪ੍ਰਥਮ, ਬਨਾਹ ਹੁਇ ਤਾਸੂ[5]'। ਪੁਨ ਸ਼੍ਰੀ ਤੇਗ-ਬਹਾਦਰ ਕਹੈਂ।ਜਿਮ ਜਗ ਰੀਤਿ ਤਥਾ ਅਨੁਸਰੈਂ' ॥੩੨॥ ਸੁਨਿ ਗੁਰ ਬਚ ਗਮਨਜ ਗਰਦਾਸ। ਬੈਠ ਅਲੀਰਾਇ ਕੇ ਪਾਸ। ਜਿਸ ਕੈ ਹਰਖ ਸੋਗ

[1]ਸਰਬ ਅੰਗਾਂ ਵਿਖੇ। [2]ਜਵਾਈ ਨੂੰ ਵੇਖਕੇ। [3]ਚੰਗੀ ਤਰ੍ਹਾਂ ਨਾਲ। [4]ਦੋ। [5]ਭਾਵ ਅਲੀਰਾਇ ਦਾ।

ਨਹਿੰ ਕੋਊ। ਹਾਨ ਰੁ ਲਾਭ ਸਮਾਨੈ ਦੋਊ ॥ ੩੩ ॥ ਉਸਤਤਿ ਨਿੰਦਾ ਮਾਨ ਅਮਾਨਾ। ਸ਼ੱਤ੍ਰੂ ਮਿੱਤ੍ਰ ਨਿਤ ਲਖਹਿ ਸਮਾਨਾ। ਬਿਖ ਅੰਮ੍ਰਿਤ ਅਰੁ ਮਾਟੀ ਹੇਮ। ਸਮ ਜਾਨੈਂਹਿ, ਥਿ੍ਰਤਿ ਆਤਮ ਛੇਮ[1] ॥੩੪॥ ਬੈਠਨੋ ਨਿਕਟਿ ਜਾਇ ਗੁਰਦਾਸ। ਕਹੀ ਸਗਾਈ ਕਰਿਬੇ ਤਾਸ। ਸਮ ਉਨਮੱਤ[2] ਸੁਨਤਿ ਬਚ ਬੋਲਾ। ਬ੍ਰਹਮ ਗਯਾਨ ਮਾਹਿੰ ਸਦਾ ਅਡੋਲਾ॥੩੫॥'ਕਹਾਂ ਨਾਮ ਤੁਮ ਕਹਹੁ ਸਗਾਈ[3]?। ਕੋ ਕਾਰਜ ਸੁਧਰਹਿ ਕਰਿਵਾਈ?'। ਕਹਿ ਸਮੁਝਾਯੋ 'ਰੀਤਿ ਜਗਤ ਕੀ। ਸਭਿ ਉਤਪੱਤੀ ਅਹੈ ਗ੍ਰਿਹਸਤ ਕੀ ॥ ੩੬ ॥ ਜਬਹਿ ਬਯਾਹ ਭਏ ਹੁਇ ਘਰਵਾਰੇ।ਆਗੈ ਬੰਸ ਵਧਹਿ ਪ੍ਰਵਾਰੇ'।ਸੁਨਤਿ ਬਖਾਨਯੋ'ਮੋਹਿ ਨ ਬਾਛੈ[4]।ਬਿਨਾ ਗ੍ਰਿਹਸਤ ਤੇ ਹਮ ਇਮਿ ਆਛੈ॥੩੭॥ਹਰਖ ਸ਼ੋਕ ਕੋ ਮੂਲ ਬਿਸਾਲਾ।ਜਾਲ ਫਸਾਵਨ ਕੋ ਜੰਜਾਲਾ[5]।ਅਬਿ ਇਕਰਸ ਮਹਿੰ ਥਿ੍ਰਤਿ ਨਿਤ ਝੂਲਤਿ। ਸਰਬ ਜਗਤ ਸਮਤਾ ਨਹਿੰ ਭੂਲਤਿ' ॥ ੩੮ ॥ ਸੁਨਿ ਗੁਰਦਾਸ ਕਰੀ ਭਬਿ ਨਮੋ। ਗੁਰ ਕੇ ਨਿਕਟਿ ਕਹਯੋ ਤਿਹ ਸਮੋਂ। ਸ਼੍ਰੀ ਹਰਿ ਗੋਬਿੰਦ ਭਬਹਿ ਬਖਾਨਾ। 'ਸਦਾ ਮਸਤ ਹੀ ਸੋ ਪਹਿਚਾਨ॥ ੩੯ ॥ਅਬਿ ਸ਼੍ਰੀ ਤੇਗ ਬਹਾਦਰ ਧੀਰ। ਬਾਲ ਆਰਬਲ ਦਿਪਤਿ ਸਰੀਰ। ਤਿਸ ਮਸਤਕ ਨਿਕ-ਸਾਵਹੁ ਟੀਕਾ। ਕਰੋ ਸੁਧਾਵਨਿ ਸਮੋ ਸੁ ਨੀਕਾ' ॥ ੪੦ ॥ ਭਬਿ ਗੁਰਦਾਸ ਜਾਇ ਕਰਿ ਕਹਯੋ। ਜਹਿੰ ਸ਼੍ਰੀ ਤੇਗ ਬਹਾਦਰ ਲਹਯੋ। 'ਗੁਰੁ ਹੁਕਮ ਕਰਿਵਾਉ ਸਗਾਈ।ਹੇਤੁ ਤੁਮਾਰੇ ਸੋ ਚਲਿ ਆਈ' ॥ ੪੧ ॥ ਸੁਨਤਿ ਕਹਯੋ 'ਆਇਸੁ ਗੁਰ ਕੇਰੀ। ਸਭਿ ਸੁਭਦਾ[6] ਕੋ ਸਕਹਿ ਨ ਫੇਰੀ। ਮਾਨਹਿੰ ਸਦਾ ਸੀਸ ਧਰਿ ਹਮ ਹੀ। ਦੋਤ ਦਾਤ ਜੋ ਹੋਤਿ ਨ ਕਮ ਹੀ'॥੪੨॥ਤਬਿ ਭਾਈ ਨੇ ਗਣਕ[7] ਬੁਲਾਯੋ। ਲੈ ਸਤਿਗੁਰ ਕੇ ਨਿਕਟਿ ਬਿਠਾਯੋ। ਮੇਂਧਿ ਮਹੂਰਤ ਭਲੇ ਸੁਨਾਯੋ*। ਆਨ ਬਿੱਪ੍ਰ ਕੋ ਤਬਹਿ ਦਿਖਾਯੋ ॥ ੪੩ ॥ ਸ਼੍ਰੀ ਹਰਿ-

[1]ਥਿ੍ਰਤੀ ਆਤਮ ਆਨੰਦ (ਵਿਚ) ਹੈ। (ਅ) ਥਿ੍ਰਤੀ ਸੁਖ ਰੂਪ ਆਤਮਾ (ਵਿਚ ਟਿਕ ਰਹੀ ਹੈ)। [2]ਮਸਤਾਂ ਢੰਗ। [3]ਸਗਾਈ ਕਿਸ ਦਾ ਨਾਮ ਤੁਸੀਂ ਕਹਿੰਦੇ ਹੋ ? [4]ਸੋਨੂੰ ਨਹੀਂ ਚਾਹਾ [5](ਗ੍ਰਿਹਸਤ ਰੂਪੀ) ਜੰਜਾਲ (ਜੀਵ ਨੂੰ) ਫਸਾਉਣ ਦਾ (ਮਾਨੋ) ਜਾਲ ਹੈ। [6]ਸ਼ੁਭਤਾ ਦੀ ਦਾਤੀ। [7]ਜੋਤਸ਼ੀ !

*ਇਹਨਾਂ ਤੁਕਾਂ ਵਿਚ ਦੱਸਿਆ ਹੈ ਕਿ ਭਾਈ ਗੁਰਦਾਸ ਜੀ ਨੇ ਗਣਕ (ਜੋਤਸ਼ੀ) ਨੂੰ ਮੱਦ ਕੇ ਗੁਰੂ ਜੀ ਪਾਸ ਭੇਜਿਆ ਤੇ ਮਹੂਰਤ ਸੁਧਾਇਆ ਗਿਆ। ਭਾਈ ਗੁਰਦਾਸ ਜੀ ਸਿੱਖਾਂ ਦੇ ਨਿਸ਼ਚੇ ਨੂੰ ਨਿਰੂਪਨ ਕਰਦੇ ਹੋਏ ਲਿਖਦੇ ਹਨ ਕਿ:—

ਗੁਰ ਸਿਖ ਸੰਗਤਿ ਮਿਲਾਪ ਕੋ ਪ੍ਰਤਾਪ ਐਸੋ ਪਤਿਬ੍ਰਤ ਏਕ ਟੇਕ ਦ੍ਰਬਿਧਾ ਨਿਵਾਰੀ ॥ ਪ੍ਰਛਤ ਨ ਜੋਤਕ ਸੋ ਬੇਦ ਬਿਤ ਵਾਰ ਕਛੁ ਗ੍ਰਿਹ ਸੋ ਨਿਛੇਤ੍ਰੂ ਕੀ ਨ ਸ਼ੰਕਾ ਉਰ ਧਾਰੀ ਹੈ ॥

(ਬਾਕੀ ਦੂਰ ਦੇਖੋ ਅਗਲੇ ਪੈਰੇ ਦੇ ਨੋਟ)

ਗੋਵਿੰਦ ਕੇ ਢਿਗ ਸਾਦਰ। ਆਨਿ ਬਿਠਾਏ ਤੇਗਬਹਾਦਰ।ਦਿਜ ਨੈ ਦੇਖਿ ਆਨੰਦ ਕੋ ਧਾਰਾ। ਮੁਖ ਪੰਕਜ ਮਹਿੰ ਦੀਨ ਛੁਹਾਰਾ ॥ ੪੪ ॥ ਉਤਸਵ ਮਹਿ ਅਤਿ ਉਤਸਵ ਹੋਵਾ। ਸਭਿ ਬਰਾਤ ਮਿਲਿ ਆਨੰਦ ਜੋਵਾ। ਬਾਜ ਉਠੇ ਦੁੰਦਭਿ ਸ਼ਦਿਧਾਨੇ। ਕੌਤਕ ਹੋਤਿ ਅਨੇਕ ਮਹਾਨੇ ॥ ੪੫ ॥ ਅਧਿਕ ਦਾਨ ਸਤਿਗੁਰ ਤਬਿ ਦੀਨਾ। ਮਿਲੇ ਬ੍ਰਿੰਦ ਜਾਚਕ ਧਨ ਲੀਨਾ। ਸਭਿਨਿ ਬਿਖੈ ਛਾਯੋ ਆਨੰਦ। ਦਸ ਹੂੰ ਦਿਸ਼ਿ ਜਸੁ ਭਯੋ ਬਿਲੰਦ ॥੪੬॥ ਇਤਿ ਸ਼੍ਰੀ ਸੂਰਜ ਪ੍ਰਤਾਪ ਸ਼ੁਰਜ ਗ੍ਰੰਥੇ ਸਪਤਮ ਰਾਸੇ 'ਸੂਰਜ ਮੱਲ ਬਰਾਤੁ ਸ਼੍ਰੀ ਤੇਗ ਬਹਾਦਰ ਸਗਾਈ ਕਰਨ' ਪ੍ਰਸਿੰਗ ਬਰਨਨੰ ਨਾਮ ਸਪਤਮੋ ਅੰਸੂ ॥੭॥

੮. [ਵਾਪਸ ਆਏ। ਵਲੀਖਾਨ ਦਾ ਨਿਰਾਦਰ]।

ਦੋਹਰਾ ॥ ਤੀਨ ਦਿਵਸ ਜਸੁ ਕੇ ਰਚਿਤ[1] ਰਹੇ ਨਗਰ ਕਰਤਾਰ। ਪ੍ਰੇਮਚੰਦ ਚਿਤ ਪ੍ਰੇਮ ਬਹੁ ਸੇਵੇ ਬਿਬਿਧ ਪ੍ਰਕਾਰ ॥ ੧ ॥ ਚੌਪਈ ॥ ਕਰਨ ਬਿਸਰਜਨ ਹੇਤ ਹਕਾਰੇ। ਬਾਦਿਤ ਬਜਤਿ ਆਇ ਤਿਸ ਦ੍ਵਾਰੇ। ਯਥਾਸ਼ਕਤਿ ਦਾਇਜ ਧਰਿ ਦੀਨਿ। ਹਾਥ ਜੋਰਿ ਪੁਨ ਕਹਨੋ ਪ੍ਰਬੀਨ ॥ ੨ ॥ 'ਮੋ ਤੇ ਸਰਨੋ ਨਹੀਂ ਕੁਛ ਕਾਜਾ। ਰਾਖੀ ਲਾਜ ਗ਼ਰੀਬ ਨਿਵਾਜਾ । ਇਕ ਦਾਸੀ ਮੈਂ ਦੁਹਿਤਾ ਦਈ। ਲਖਿ ਅਨਾਥ ਮੈਂ ਕਰੁਨਾ[2] ਭਈ'॥ ੩ ॥ ਸ਼੍ਰੀਹਰਿ ਗੋਵਿੰਦ ਸੁਨਤਿ ਬਖਾਨਾ। 'ਦੁਹਿਤਾ ਦੀਨਿ ਕਹਾਂ ਰਹਿ ਆਨਾ[3]। ਯਥਾਸ਼ਕਤਿ ਸੇਵਾ ਸਭਿ ਕੀਨਿ। ਗੁਰ ਸਿੱਖਨਨਿ ਕੀ ਖੁਸ਼ੀ ਸੁ ਲੀਨਿ' ॥੪॥ ਸੁਨਿ ਸਤਿਗੁਰ ਕੇ ਬਾਕ ਸੁਹਾਏ । ਪ੍ਰੇਮ ਚੰਦ ਨਰ ਗਨ ਹਰਖਾਏ। ਬਹੁਰ ਬਸਤ੍ਰ ਆਨੇ ਸਮੁਦਾਏ। ਗੁਰ ਸਿੱਖਨ ਗਨ ਕੋ ਅਰਪਾਏ ॥ ੫ ॥ ਭਾਨਾ ਸਾਹਿਬ ਅਰ ਗੁਰਦਾਸ। ਇੱਤਯਾਦਿਕ ਜੇ ਸਤਿਗੁਰ ਪਾਸ। ਸਭਿ ਤੇ ਖੁਸ਼ੀ ਲੀਨਿ ਹਰਿ-ਖਾਯੋ। ਪ੍ਰੇਮਚੰਦ ਜਸੁ ਚੰਦ ਚਢਾਯੋ॥੬॥ਦੁਹਿਤਾ ਕੋ ਬਿਠਾਇ ਕਰਿ ਛੋਰੇ। ਕਰੇ ਬਿਸਰਜਨ ਕਰ ਜੁਗ ਜੋਰੇ। [4]ਖੋਮਕੌਰ ਨਿਜ ਤਨੁਜਾ ਸਾਥ।ਮਿਲਤਿ ਅੰਕ ਗਹਿ ਜਨਨੀ ਹਾਥ[5] ॥ ੭ ॥ ਆਗੇ ਕਰਿ ਛੋਰੇ ਕਹੁ ਚਾਲੇ। ਪਾਛੇ

---

[1]ਜਸ ਦੀ ਰਚਨਾ ਰਚਦੇ ਭਾਵ ਵਿਆਹ ਕਾਰਜ ਜਸ ਵਾਲੇ ਢੰਗ ਨਾਲ ਕਰਦੇ ਰਹੇ (ਅ)(ਵਿਆਹ) ਰਚਦੇ ਤੇ ਜਸ ਖੱਟਦੇ। [2]ਮੇਰੇ ਤੇ ਸਿਹਰ। [3]ਧੀ ਦੇ ਦਿੱਤੀ (ਬਾਕੀ) ਹੋਰ ਕੀ ਰਹਿ ਗਿਆ। [4](ਕਾਕੇ ਦੀ) ਮਾਂ(ਸੋਢੀ ਵੰਦੀ)ਅਪਨੀ ਧੀ ਖੇਮ ਕੌਰ ਦਾ ਹਥ ਫੜਕੇ ਜੱਫੀ ਪਾਕੇ ਮਿਲਦੀ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਜਾਨਤ ਨ ਸਗਨ ਲਗਨ ਆਨ ਵੇਦ ਸੋਧ ਸ਼ਬਦ ਸੁਰਤਿ ਲਿਵ ਨੇਹ ਨਿਰੰਕਾਰੀ ਹੈ। ਸਿਖ ਸੰਤ ਬਾਲਕ ਸ਼੍ਰੀ ਗੁਰ ਪ੍ਰਤਪਾਲਕ ਗੁਰਿ ਜੀਵਨ ਮੁਕਤਿ ਗਤਿ ਬ੍ਰਹਮ ਬੀਚਾਰੀ ਹੈ ॥ ੪੪੮ ॥

ਅਜਿਹੇ ਦ੍ਰਿੜ ਨਿਸ਼ਚੇ ਵਾਲੇ ਤੇ ਆਦਰਸ਼ੀ ਸਿੱਖ ਭਾਈ ਗੁਰਦਾਸ ਜੀ ਬਾਬਤ ਇਹ ਕਹਿਣਾ ਕਿ ਉਹਨਾਂ ਜੋਤਸ਼ੀ ਨੂੰ ਸੱਦਿਆ ਤੇ ਗੁਰੂ ਜੀ ਨੇ ਸਾਹਾ ਸੁਧਾਇਆ, ਕਿਸੇ ਭਰਮ ਵੀ ਮੰਨਣ ਯੋਗ ਨਹੀਂ, ਹੋ ਸਕਦਾ ਹੈ ਕਿ ਏਹ ਟੂਕਾਂ ਆਖੇਪਕ ਹੋਣ।

ਸੂਰਜਮਲ ਨਰ ਨਾਲੇ। ਪ੍ਰੇਮਚੰਦ ਜੁਤਿ ਸੋਭਾਦੇਈ[1]। ਦੰਪਤਿ ਹਟਿ ਸਨਾਥ ਭੇ ਤੇਈ ॥ ੮ ॥ ਪੁੱਤ੍ਰ ਸੁਨੁਖਾ ਆਗੈ ਕਰਿਕੈ। ਗਮਨੇ ਸਤਿਗੁਰ ਵਾਹਿਨ ਚੜਿਕੈ। ਘਨ ਸਮ ਧਨ ਗਨ ਕੋ ਬਰਖਾਵਾ। ਕੀਰਤਿ ਕਰਤਿ ਜਾਚਕਨਿ ਪਾਵਾ ॥ ੯ ॥ ਜਥਾਜੋਗ ਮਿਲਿ ਸਭਿ ਕੇ ਸਾਥ। ਪਾਛੇ ਸਰਬ ਹਟਾਇਸਿ ਨਾਥ। ਸਗਲ ਬਰਾਤ ਤਬਹਿ ਚਢਿ ਚਾਲੀ। ਬਾਦਿਤ ਕੀ ਧੁਨਿ ਊਚਿ ਉਠਾਲੀ ॥ ੧੦ ॥ ਸਨੈ ਸਨੈ ਮਾਰਗ ਚਲਿ ਆਏਨ ਦੀ ਬਿਪਾਸਾ ਕੋ ਉਲੰਘਾਇ। ਨਿਸ ਬਸਿ ਨਿਜ ਪੁਰਿ ਆਇ ਪਹੁਚੇ। ਦੁੰਦਭਿ ਡੰਕ ਹਨੇ ਤਬਿ ਊਚੇ ॥ ੧੧ ॥ ਸੁਧਿ ਕੋ ਪਾਇ ਪ੍ਰਮੋਦ ਬਿਸਾਲਾ। ਇਕ ਥਲ ਭਈ ਨਾਗਰੀ ਜਾਲਾ। ਸੂਰਜਮਲ ਜਨਨੀ ਹਰਖਾਈ।ਚਹੁੰਦਿਸ਼ਿ ਤੇ ਸਬਿ ਕਹੈਂ 'ਬਧਾਈ' ॥ ੧੨ ॥ ਸਭਿ ਤਜਾਰੀ ਕੀਨਸਿ ਮਰਵਾਹੀ।ਆਗੈ ਲੇਨਿ ਉਮਗ ਮਨ ਮਾਂਹੀ। ਗਾਵਤਿ ਗੀਤਨਿ ਮਿਲੀ ਸੁਹਾਗਨਾਦੂਲਹੁ ਦੁਲਹਨਿ ਪਿਖਿ ਅਨੁਰਾਗਨ ॥ ੧੩ ॥ ਇਤ ਸਤਿਗੁਰ ਲੈ ਕਰਿ ਸੁ ਪ੍ਰਸਾਦਿ। ਤਖਤ ਅਕਾਲ ਗਏ ਅਹਿਲਾਦਿ। ਕਰਿ ਕੈ ਨਮੋ ਭਲੇ ਬਰਤਾਇ।ਪੌਰ ਦਰਸ਼ਨੀ ਗੇ ਸਮੁਦਾਇ ॥ ੧੪ ॥ ਥਿਤ ਹ੍ਵੈ ਸ਼੍ਰੀ ਦਰਬਾਰ ਅਗਾਰੀ। ਹਾਥ ਜੋਰਿ ਅਭਿਬੰਦਨ ਧਾਰੀ। ਦੂਲਹੁ ਦੁਲਹਨਿ ਆਗੈ ਕਰਿਕੈ। ਦਈ ਪ੍ਰਦਛਨਾ ਚਹੁੰ ਦਿਸ਼ਿ ਫਿਰਿਕੈ ॥ ੧੫ ॥ ਬਹੁਰ ਨਿਕਸਿ ਭੇ ਗੁਰੁ ਅਸਵਾਰ। ਬਨੀ ਬਰਾਤ ਚਲੀ ਸਭਿ ਲਾਰ[2]।ਹਯਨ ਕੁਦਾਵਤਿ ਕੋਤਿਕ ਜਾਤੇ।ਸ਼੍ਰੀ ਸਤਿਗੁਰੁ ਸਭਿ ਬਿਖੈ ਪ੍ਰਧਾਤੇ[3] ॥ ੧੬ ॥ ਪੁਰਿ ਕੇ ਨਰ ਨਾਰੀ ਸਭਿ ਬੰਦਤਿ। ਉਤਸਵ ਦੇਖਤਿ ਅਧਿਕ ਅਨੰਦਤਿ।ਮਰਵਾਹੀ ਥਿਤ ਹ੍ਵੈ ਕਰਿ ਪੌਰ। ਜੁਤਿ ਦਮੋਦਰੀ ਤ੍ਰਿਯ ਗਨ ਔਰ ॥ ੧੭ ॥ ਸਹਿਤ ਸੁਨੁਖਾ ਸੁਤ ਕੋ ਹੇਰਾ। ਕਰਿ ਕੁਲ ਰੀਤਿ ਸਕਲ ਤਿਸ ਬੇਰਾ। ਲੈ ਅੰਤਰ ਘਰ ਬਿਖੈ ਪਧਾਰੀ। ਬੈਠਾਰੀ ਉਮਛੀ ਤ੍ਰਿਯ ਸਾਰੀ ॥ ੧੮ ॥ ਝੋਰੀ ਦਰਥ ਪਾਇ ਮੁਖ ਦੇਖਾ। ਕਰਤਿ ਸਰਾਹਨ ਹਰਖ ਵਿਸ਼ੇਖਾ। ਸਕਲ ਨਿਵੇਸ ਕਰੇ[4] ਸੁਖ ਪਾਏ। ਸੇਵਾ ਜਥਾਜੋਗ ਕਰਿਵਾਏ ॥ ੧੯ ॥ ਭਈ ਬਰਾਹ ਕੀ ਗਾਥਾ ਪੂਰੀ। ਸੁਨਹੁ ਸਿੱਖ ਆਗੇ ਜਿਮ ਰੂਰੀ। ਕੋਤਿਕ ਦਿਵਸ ਮੇਲ ਸਭਿ ਰਹਯੋ। ਪੁਨ ਨਿਜ ਸਦਨ ਗਮਨ ਕੋ ਚਹਯੋ ॥ ੨੦ ॥ ਗਯੋ ਨਰਾਇਣ ਦਾਸ ਸ ਧਾਮ[5]। ਦੁਆਰਾ ਭ੍ਰਾਗ਼ਣ ਗਮਨੇ ਧਾਮ।ਰਾ ਮਾ ਪਹੁੰਚਯੋ ਨਗਰ ਵਟਾਲੇ।ਭ੍ਰੋਹਣ ਕੁਲ ਖਜੂਰਕੈ

[1]ਨਾਮ ਹੈ ਪ੍ਰੇਮ ਚੰਦ ਦੀ ਇਸਤ੍ਰੀ ਦਾ। [2]ਨਾਲ (ਅ) ਕਤਾਰ। [3]ਜਾਂਦੇ ਹਨ। [4]ਬਿਸਰਾਮ ਥਰਕੇ। [5]ਇਸਤ੍ਰੀ ਸਮੇਤ।

ਚਾਲੇ ॥ ੨੧ ॥ ਗੋਇੰਦਵਾਲ ਗਏ ਸੁਖ ਪਾਏ। ਧਰਮਾ ਅਪਨੇ ਸਦਨ ਸਿਧਾਏ। ਰਾਮੋ ਜੁਤਿ ਗਾ ਸਾਂਈਦਾ ਸ।ਅਪਰ ਸਕਲ ਚਲਿ ਪਹੁੰਚਿ[1] ਅਵਾਸ ॥੨੨॥ ਜਥਾਜੋਗ ਦੈ ਦੈ ਉਪਹਾਰ। ਕਰੇ ਬਿਸਰਜਨ ਗੁਰੂ ਉਦਾਰ। ਸਾਧੂ ਅਰੁ ਭਾਨਾ ਦੋ ਪਾਸ। ਰਾਖੇ ਕਹਿ ਕਰਿ ਗੁਰੂ ਸੁਖਰਾਸ ॥ ੨੩ ॥ ਅਪਨ ਪੁੱਤ੍ਰ ਕੀ ਜਾਨਿ ਸਗਾਈ। ਰਿਦੇ ਨਾਨਕੀ ਬਹੁ ਹਰਖਾਈ। ਸਾਦਰ ਭੇਗ-ਬਹਾਦਰ ਹੇਰਹਿਪ੍ਰਿਤਪਾਰਹਿ, ਕਰਿ ਦੇਹਿ ਬਡੈਰਹਿ[2] ॥ ੨੪ ॥ ਸਤਿਗੁਰ ਬਸੇ ਸੁਧਾਸਰ ਪੁਰਿ ਮੈਂ। ਸੇਵਹਿੰ ਦਾਸ ਗਯਾਨ ਲਹਿੰ ਉਰ ਮੈਂ। ਭਗਤੂ ਭਾਈ ਬਹਿਲੋ ਆਦਿ। ਜਿਨਹੁੰ ਅਨੰਦ ਕੋ ਪ੍ਰਾਪਤਿ ਸ੍ਵਾਦ ॥ ੨੫ ॥ ਛਠੇ ਮਾਸ ਆਵਹਿੰ ਚਲਿ ਜਾਹਿੰ। ਇਕ ਦਇ ਮਾਸ ਬਸਹਿੰ ਗੁਰ ਪਾਹਿ । ਕੋਤਿਕ ਨਏ ਸਿੱਖਨ ਨਰ ਬਨੈਂ। ਸੇਵਹਿੰ ਸਤਿਗੁਰੂ ਸ਼ਰਧਾ ਸਨੈ ॥ ੨੬ ॥ ਕੋਤਿਕ ਸਿੱਖਨ ਕੇ ਸੁਤ ਆਵਹਿੰ।ਨਿਕਟਿ ਰਹੈਂ ਗੁਰ ਸੇਵਕ ਮਾਵਹਿੰ।ਇਸ ਬਿਧਿ ਕੇਤੋ ਦਿਵਸ ਬਿਤਾਏ। ਬਹੁ ਸਿੱਖਨ ਉਰ ਗਯਾਨ ਉਪਾਏ ॥ ੨੭ ॥ ਸ਼ਾਹਜਹਾਂ ਚਲਿ ਕੈ ਤਿਸ ਕਾਲ। ਜਹਾਂ ਜਲੰਧਰ ਨਗਰ ਬਿਸਾਲ। ਆਨਿ ਤਹਾਂ ਤਬਿ ਡੇਰਾ ਘਾਲਾ। ਲਿਏ ਬਾਹਨੀ ਸਾਥ ਬਿਸਾਲਾ ॥ ੨੮ ॥ ਤਹਾਂ ਪੁੱਤ੍ਰ ਇਕ ਅਬਦੁਲ ਖਾਨ । ਵਲੀ ਖਾਨ ਤਿਸ ਨਾਮ ਬਖਾਨ। ਪਿਤ ਭ੍ਰਾਤਾ ਜਿਸ ਕੋ ਰਣ ਮਾਰੇ। ਸ਼ਾਹੁ ਨਿਕਟਿ ਪਹੁੰਚੀ ਨ ਪੁਕਾਰੇ॥੨੯॥ ਰਹਨੋ ਸੈਭਾਰਤਿ ਅਪਨ ਸਮਾਜਾ। ਤਿਨ ਜਾਨੀ ਮਨ–ਅਵਸਰ ਆਜਾ। ਮੇਲ ਸ਼ਾਹੁ ਸੋਂ ਨਿਸ਼ਚੇ ਹੋਵੈ । ਕਰਿ ਕੈ ਮਿਹਰ ਦ੍ਰਿਸ਼ਟਿ ਕੋ ਜੋਵੈ ॥ ੩੦ ॥ ਸਭਿ ਬ੍ਰਿਤਾਂਤ ਮੈ ਦੇਉਂ ਸੁਨਾਏ। ਪਿਤ ਕੋ ਪਲਟਾ ਲੇਹੁ ਬਨਾਏ–। ਇਮ ਚਿਤਵਤਿ ਧਨ ਗਨ ਕੋ ਲੈ ਕੈ। ਚਪਲ ਤੁਰੇਗਨ ਤਮਾਰੀ ਕੈ ਕੈਂ ॥ ੩੧ ॥ ਕੰਚਨ ਜ਼ੀਨ ਜਰਾਊ ਡਾਲੇ। ਜਿਨ ਪਿਖਿ ਹਰਖਹਿ ਸ਼ਾਹੁ ਬਿਸਾਲੇ।ਅਪਰ ਵਸਤੁ ਗਨ ਸੁੰਦਰ ਲੀਨ। ਸ਼ਾਹੁ ਜਹਾਂ ਕੋ ਭੇਟ ਸੁ ਦੀਨ ॥ ੩੨ ॥ ਕਿਹ ਉਮਰਾਵ ਮਿਲਾਵਨ ਠਾਨਾ। ਦੇਖਿ ਸ਼ਾਹੁ ਨੈ ਬਾਕ ਬਖਾਨਾ। 'ਅਬਦਲ-ਖਾਨ ਮਿਲਨੋ ਨਹਿੰ ਆਇ। ਨਗਹ ਬਿਖੈ ਨਹਿੰ ਜਾਨਨੋ ਜਾਇ' ॥ ੩੩ ॥ ਸ਼ਾਹੁ ਜਹਾਂ ਤੇ ਸੁਨਿ ਮ੍ਰਿਦੁ ਬਾਨੀ। ਵਲੀਖਾਨ ਕਰ ਜੋਰਿ ਬਖਾਨੀ। 'ਹਜ਼ਰਤ ਮੋਹਿ ਪਿਤਾ ਜੁਗ ਭ੍ਰਾਤਾ। ਲੈ ਕਰਿ ਸੈਨਾਂ ਸੰਗ ਪ੍ਰਯਾਤਾ[3]॥੩੪॥ ਹਿੰਦੂਨ ਗੁਰ ਸ਼੍ਰੀ ਹਰਿਗੋਵਿੰਦ। ਜਾਹਿੰ ਕਹਿੰ ਕਰਿ ਉਤਪਾਤ ਬਿਲੰਦ।

[1]ਪਹੁੰਚ ਗਏ। [2]ਪਾਲਣਾਂ ਕਰ ਰਹੀ ਹੈ ਤੇ (ਉਨ੍ਹਾਂ ਦੀ) ਦੇਹ ਵਧ ਰਹੀ ਹੈ। [3]ਗਿਆ ਸੀ।

ਗ੍ਰਾਮ ਰੁਹੇਲੇ[1] ਅਵਨੀ ਰੋਕੀ। ਤਹਿੰ ਘੋਰੜ ਭਗਵਾਨ ਬਿਲੋਕੀ[2] ॥ ੩੫ ॥ ਤਿਨ ਬਰਜਯੋ, ਸੋ ਤਤਛਿਨ ਮਾਰਯੋ। ਤਿਸ ਕੋ ਸੁਤ ਇਤ ਆਨ ਪੁਕਾਰਯੋ। ਸੁਨ ਮਮ ਪਿਤਾ ਗਯੋ ਤਿਸ ਥਾਨਾ। ਲਰਯੋ ਗੁਰੂ ਕੀਨੋ ਘਮਸਾਨਾ ॥ ੩੬ ॥ ਜੁਗ ਸੁਤ ਜੁਤਿ ਪਿਤ ਹਤਿ ਕਰਿ ਡਾਰਯੋ।ਲਸ਼ਕਰ ਸੰਗ ਸਕਲ ਹੀ ਮਾਰਯੋ। ਪ੍ਰਥਮ ਰਹੇ ਸਮੁਝਾਇ ਨ ਮਾਨਯੋ। ਪਠਯੋ ਦੂਤ ਕੋ ਨਿਠੁਰ ਬਖਾਨਯੋ ॥ ੩੭ ॥ ਚੰਦੂ ਨੰਦਨ, ਘੋਰੜ ਨੰਦਨ। ਕਰਯੋ ਕਹਰ ਗੁਰ[3] ਕਰੇ ਨਿਕੰਦਨ। ਤ੍ਰਾਸ ਨ ਪਾਇ ਕਹੂੰ ਤੇ ਸੋਈ। ਨਰਨ ਹਜ਼ਾਰਨ ਕੀ ਮ੍ਰਿਤੁ ਹੋਈ ॥੩੮॥ ਸਭਿ ਕੋ ਮਾਰਿ ਬਿਸਾਰਯੋ ਤ੍ਰਾਸ। ਰਚਯੋ ਨਗਰ ਅਰ ਅਪਨਿ ਅਵਾਸ[4]। ਸੁਨਿ ਜ਼ੁਲਮੀ ਕੋ ਸ਼ਾਹ ਰਿਸਾਯੋ[5]। ਉਮਰਾਵਨਿ ਪ੍ਰਤਿ ਹੁਕਮ ਅਲਾਯੋ ॥ ੩੯ ॥ 'ਬੀਸ ਹਜ਼ਾਰ ਬਾਹਨੀ ਜਾਵੈ। ਗੁਰ ਕੋ ਪਕਰਿ ਮੋਹਿ ਢਿਗ ਲ੍ਯਾਵੈ। ਬਾਜ ਹੋਤੁ ਮੈਂ ਕੀਨਸਿ ਟਾਰੋ। ਪੁਨ ਲਰਿ ਮੁਗਲਸਖਾਂ ਰਣ ਮਾਰੋ ॥ ੪੦ ॥ ਜਾਲੰਧਰ ਸੂਬਾ ਬਰਿਆਮੂ[6]।ਸੈਨਾ ਸਹਤ ਪਠਯੋ ਜਮ ਧਾਮੂ। ਬਹੁਰ ਦੇਸ਼ ਮਹਿੰ ਪਾਇ ਫਤੂਰ। ਗੁਰ ਕੇ ਉਰ ਕੋ ਡਰ ਭਾ ਦੂਰ[7]॥ ੪੧॥ ਇਤਨੇ ਮਹਿੰ ਵਜ਼ੀਰਖਾਂ ਆਯੋ। ਰਿਸਯੋ ਲਖਨੇ ਕਰ ਜੋਰਿ ਅਲਾਯੋ। 'ਪ੍ਰਥਮ ਸੁਲੀ ਮੈਂ ਇਹ ਬਿਧਿ ਸਾਰੀ। ਅਬਿ ਰਾਵਰਿ ਢਿਗ ਕਰੋਂ ਉਚਾਰੀ॥ ੪੨॥ਸਤਿਗੁਰ ਪੀਰ ਰੂਪ ਉਪਕਾਰੀ।ਸਭਿ ਪਰ ਕਰੁਣਾ ਦ੍ਰਿਸ਼ਟਿ ਨਿਹਾਰੀ। ਹਿੰਦੂ ਤੁਰਕ ਏਕ ਸਮ ਜਾਨਹਿੰ । ਸਭਿਹਿਨਿ ਕੋ ਉਪਦੇਸ਼ ਬਖਾਨਹਿ ॥ ੪੩ ॥ ਅਲਪ ਗ੍ਰਾਮ ਤਿਸ ਥਾਨ ਨਿਹਾਰਯੋ। ਡੇਰਾ ਕੇਤਿਕ ਦਿਵਸ ਉਤਾਰਯੋ। ਤਹਾਂ ਤੁਰਕ ਮਿਲਿ ਆਨ ਉਚਾਰੇ[8]। ਕਰਹਿ ਨਿਵਾਜ ਨ ਥਾਨ ਹਮਾਰੇ ॥ ੪੪ ॥ ਸੁਨਿ ਗਰ ਤਿਨ ਦੀਨਨਿ ਕੀ ਬਾਨੀ। ਤਹਾਂ ਮਸੀਤ ਚਿਨਾਵਨਿ ਠਾਨੀ। ਹਿੰਦੁਨ ਪੱਖੀ ਘੋਰੜ ਭਯੋ।ਗੁਰ ਕੋ ਗਾਰਿ ਨਿਕਾਰਤਿ ਭਯੋ ॥ ੪੫ ॥ ਸੁਤ ਕੋ ਪਠਿ ਕਰਿ ਕੈ ਇਸ ਥਾਨਾ। ਕਰਯੋ ਚਢਾਵਨਿ ਅਬਦੁਲਖਾਨਾ। ਜਾਇ ਲਰਯੋ ਤਿਹ ਬਿਨਾਂ ਬਿਚਾਰੇ। ਹਤੇ ਸੁਭਟ ਦਸ ਚਤੁਰ ਹਜ਼ਾਰੇ ॥ ੪੬ ॥ ਕੋ ਮੁਹਿੰਮ ਕਰਿ ਇਨਹੁੰ ਮਰਾਏ । ਹਜ਼ਰਤ ਕੇ ਕਛੁ ਕਾਮ ਨ ਆਏ। ਇਕ ਮਸੀਤ ਕੇ ਹੇਤੁ ਬਿਦਾਰਨ[9]। ਕਰਯੋ ਉਪੱਦ੍ਰਵ

---

[1]ਰੁਹੇਲੇ ਪਿੰਡ ਦੀ। [2]ਭਗਵਾਨ ਦਾਸ ਘੋਰੜ ਨੇ (ਆਪਣੀ ਜ਼ਮੀਨ ਹੋਕੀ) ਹੋਈ ਦੇਖੀ। [3]ਗੁਰ ਨੇ। [4]ਕ੍ਰੋਧਵਾਨ ਹੋਇਆ। [5]ਬਹਾਦੁਰ। [6]ਮੁਸਲਮਾਨਾਂ ਨੇ ਆਕੇ ਕਿਹਾ। [7]ਢਾਹਣ ਲਈ।

ਲਸ਼ਕਰ ਗਾਰਨ[1] ॥ ੪੭ ॥ ਜੋ ਹਜ਼ਰਤ ਮਰਜ਼ੀ ਇਮ ਹੋਇ। ਨਹੀਂ ਮਸੀਤ ਰਾਖਨੀ ਸੋਇ। ਤੌ ਮੋਕਹੁ ਅਬਿ ਆਇਸੁ ਦੇਹੂ। ਮੈਂ ਇਕ ਜਾਇ ਕਰੌਂ ਤਿਸ ਖੇਹੂ ॥ ੪੮ ॥ ਇਸ ਕੌ ਚਹੀਐ ਦਈ ਸਜ਼ਾਇ। ਕਰਹੁ ਦੂਰ ਮੁਖ ਲਗੈ ਨ ਆਇ। ਘਰ ਖੁਦਾਇ ਹਿਤ ਰਾਰ ਉਠਾਈ। ਨਾਹਕ ਸੈਨ ਇਤੀ ਮਰਿਵਾਈ'॥੪੯॥ਸੁਨਤਿ ਸ਼ਾਹੁ ਉਰ ਮੈਂ ਹਰਖਾਯੋ।-ਗੁਰ ਖੁਦਾਇ ਕੌ ਧਾਮ ਬਨਾਯੋ। ਸ਼੍ਰੀ ਨਾਨਕ ਤੇ ਆਦਿਕ ਸਾਰੇ। ਹਿੰਦੁ ਤੁਰਕ ਕੌ ਭੇਦ ਨਿਵਾਰੇ-॥ ੫੦ ॥ ਵਲੀਖਾਨ ਕੌ ਵਹਿਰ ਕਢਾਯੋ। ਮਨਸਬ ਛੀਨ ਲੀਨਿ ਗਹਿਵਾਯੋ। ਦਿਯੋ ਦੰਡ ਧਨ ਲਿਯੋ ਘਨੇਰਾ। ਬਿਸਮਤਿ ਲੋਕ ਹੇਰਿ ਤਿਸ ਬੇਰਾ ॥ ੫੧ ॥ ਨਿਸ ਬਿਤਾਇ ਕੌਰਿ ਸ਼ਾਹਿ ਸਿਧਾਰਾ। ਜਾਇ ਥਰਸੋ ਲਵਪੁਰੀ ਮਝਾਰਾ। ਗੁਰ ਕੇ ਗੁਨ ਮਨ ਆਨੇ ਸੋਇ। ਚੁਗਲੀ ਉਗਲਤਿ ਕਬਹੁ ਨ ਕੋਇ ॥੫੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੌ 'ਸਾਹੁ' ਪ੍ਰਸੰਗ ਕਥਨੰ ਨਾਮ ਅਸ਼ਟਸੋ ਅੰਸੂ ॥ ੮ ॥੯. [ਸਿਰੀ ਚੰਦ ਜੀ ਦਰਸ਼ਨ। ਬੁੱਢਣਸ਼ਾਹ]।

ਦੋਹਰਾ ॥ ਸ਼੍ਰੀ ਸਤਿਗੁਰ ਕਰਿ ਬਸਾਹੁ ਕੌ ਲੈ ਕਰਿ ਪੁੱਤ੍ਰਨਿ ਸੰਗ। ਹਿਤ ਅਖੇਰ ਕੇ ਤਯਾਰ ਹ੍ਵੈ ਗਮਨੇ ਚਢੇ ਤੁਰੰਗ ॥ ੧ ॥ ਚੌਪਈ ॥ ਅਲਪ ਸੈਨ ਲੈ ਸੈਗ ਸਿਧਾਰੇ। ਚਾਰਹੁੰ ਪੁੱਤ੍ਰ ਹਯਨ ਅਸਵਾਰੇ। ਸ਼੍ਰੀ ਅੰਮ੍ਰਿਤਸਰ ਕੌ ਤਬਿ ਛੋਰਿ। ਗਮਨੇ ਪ੍ਰਭੁ ਗਿਰਨਿ ਕੀ ਓਰ ॥ ੨ ॥ ਮਨ ਭਾਵਤਿ ਸੋ ਕਰਤਿ ਅਖੇਰਾ। ਨਿਸਾ ਪਰੀ ਕਰਿ ਬਾਹਰ ਡੇਰਾ। ਖਾਨ ਪਾਨ ਕਰਿਕੈ ਸੁਪਤਾਏ। ਪੁੱਤ੍ਰਨ ਜੁਤਿ ਜੋ ਨਰ ਸਮੁਦਾਏ ॥ ੩ ॥ ਭਈ ਪ੍ਰਭਾਤਿ ਜਾਗ ਕਰਿ ਥਿਰੇ। ਸੌਚ ਸ਼ਨਾਨ ਸਮੂਹਨਿ ਕਰੇ। ਦੇਸ਼ ਮਨੋਹਰ ਪਰਬਤ ਕਾਛੈ[2]। ਤਿਸੇ ਨਿਹਾਰਨਿ ਸਤਿਗੁਰ ਬਾਂਛੈ[3] ॥ ੪ ॥ ਸੁਨਸੋ ਪ੍ਰਥਮ ਹੀ ਤਿਸ ਦਿਸ਼ਿ ਮਾਂਹੀ। ਸ਼੍ਰੀ ਨਾਨਕ ਨੰਦਨ ਰਹਿ ਤਾਂਹੀ। ਸਿਰੀ ਚੰਦ ਜਿਨ ਬੈਸ ਬਿਲੰਦੰ। ਜੋਗ ਬ੍ਰਿਤੀ ਕੌ ਲੇਤਿ ਅਨੰਦੰ ॥ ੫ ॥ ਸ਼੍ਰੀ ਹਰਿਗੋਵਿੰਦ ਚਹਸੋ-ਨਿਹਾਰੌਂ।ਗਮਨੌਂ ਤਿਸ ਹੀ ਦੇਸ਼ ਬਿਹਾਰੈ[4]-। ਇਮ ਚਿਤ ਧਾਰਤਿ ਗਿਰਾ ਉਚਾਰੀ। 'ਤੁਰਨ ਤਯਾਰੀ ਕਰਿ ਅਸਵਾਰੀ' ॥ ੬ ॥ ਸੁਨਤਿ ਹੁਕਮ ਕੌ ਸਕਲ ਸੰਭਾਲੇ। ਜ਼ੀਨ ਤੁਰੰਗਨ ਤਤਛਿਨ ਡਾਲੇ। ਖਾਨ ਪਾਨ ਕਰਿ ਹਯਨਿ ਅਰੋਹੇ।ਸੈਨ ਸਹਤ ਸਭ ਚਾਰਹੁੰ ਸੋਹੇ ॥ ੭ ॥ ਪਰਬਤ ਕੀ ਕਾਛਰ[5] ਕਹੁ ਗਏ।ਕਿਤਿਕ

[1] ਗਾਲਣ ਦਾ। [2] ਪਰਬਤ ਦੇ ਕੋਲ ਦਾ ਦੇਸ਼ ਸੋਹਣਾ ਹੈ [ਸ਼ਿਸ:, ਕਵੂ]। ਦੇਖੋ ਹੇਠਾਂ ਪ੍ਰਯਾਯ ਅੰਕ ੫। [3] ਚਾਹਿਆ। [4] ਚੱਲੋ ਵਿਚਰੀਏ। [5] ਕੱਛ, ਕਛਾਰ=ਨਦੀ, ਸਮੁੰਦਰ ਦੇ ਕੋਲ ਦੀ ਜ਼ਿਮੀਂ। ਇਥੇ ਕਾਛੜ ਪਹਾੜ ਤੇ ਨਦੀ ਦੇ ਲਾਗਲੇ ਇਲਾਕੇ ਲਈ ਵਰਤਿਆ ਹੈ।

ਅਖੇਰਨ ਖੇਲਤਿ ਭਏ। ਬਹੁਰ ਜਹਾਂ ਸ਼੍ਰੀ ਨਾਨਕ ਨੰਦ। ਪਹੁੰਚੇ ਤਹਿਂ ਸ਼੍ਰੀ ਹਰਿਗੋਵਿੰਦ ॥ ੮ ॥ ਉਤਰਿ ਤੁਰੰਗ ਤੇ ਲੇ ਸੁਤ ਚਾਰੀ। ਸਿਰੀ ਚੰਦ ਦਰਸੇ ਤਪ ਧਾਰੀ। ਚਰਨ ਕਮਲ ਪਰ ਬੰਦਨ ਕੀਨਿ। ਪੁਨ ਕਰ ਜੋਰਿ ਸਮੁਖ ਆਸੀਨ ॥ ੯ ॥ ਪਰਮ ਬ੍ਰਿੱਧ ਜੋਗੇਸ਼ਰ ਹੇਰਾ। ਸ਼੍ਰੀ ਬਾਬੇ ਸੁਤ ਕਹਿ ਤਿਸ ਬੇਰਾ। 'ਕਹੁ ਪੁਰਖਾ! ਕੇਤਿਕ ਹੈਂ ਨੰਦ ?'। ਤਬਿ ਬੋਲੇ ਸ਼੍ਰੀ ਹਰਿਗੋਵਿੰਦ ॥ ੧੦ ॥ 'ਪੰਚ ਹੁਤੇ ਇਕ ਭਾ ਪਰਲੋਕਹਿ। ਚਤਰ ਆਪ ਕੋ ਦਰਸ ਬਿਲੋਕਹਿਂ'। ਕਹਯੋ ਸ਼੍ਰੀ 'ਚੰਦ ਇਕ ਹਮ ਦੇਹੋ। ਅਪਰ ਆਪਨੇ ਸੰਗ ਰਖੇ ਹੋ'॥ ੧੧॥ ਸੁਨਿ ਕਰਿ ਗੁਰੁ ਸ਼੍ਰੀ ਹਰਗੋਵਿੰਦ।ਬਡ ਸੁਤ ਅਰਪਯੋ ਤਬਿ ਸ਼੍ਰੀ ਚੰਦ। ਸ਼ਸਤ੍ਰ ਬਸਤ੍ਰ ਪਹਿਰਾਇ ਨਵੀਨ। ਢਿਗ ਬਿਠਾਇ ਕਰਿ ਬੰਦਨ ਕੀਨਿ ॥ ੧੨ ॥ ਸ਼੍ਰੀ ਨਾਨਕ ਸੁਤ ਭਯੋ ਪ੍ਰਸੰਨ[1]। 'ਧਰਹੁ ਨੰਮ੍ਰਤਾ ਯਾਂ ਤੇ ਧੰਨ। ਸਭਿ ਕਿਛ ਲੀਨੋ ਪੂਰਬ ਤੁਮੈ। ਟੋਪੀ ਰਹੀ ਹੁਤੀ ਇਹੁ ਸਮੈਂ ॥ ੧੩ ॥ ਸੋਪਿ'ਲਈ ਤੁਮ ਜੁਤਿ ਬਡਿਆਈ। ਤੁਮਰੀ ਕ੍ਰਿੱਤਿ ਤੁਮੈ ਬਨਿਆਈ[2]'। ਇਮ ਕਹਿ ਟੋਪੀ ਸਿਰ ਤੇ ਲੀਨਿ। ਗੁਰਦਿੱਤੇ ਕੇ ਸਿਰ ਧਰਿ ਦੀਨਿ॥੧੪॥ ਅਪਰ ਪੁੱਤ੍ਰ ਗੁਰ ਕੇ ਲਖਿ ਚਿੱਤਾ। ਭਯੋ ਸੁ ਬਾਬੇ ਕੋ ਗੁਰੁਦਿੱਤਾ[3]। ਇਹੀ ਬਿਸ਼ੇਸ਼ਨ ਸਭਿ ਜਗ ਲਹੈ। 'ਸ਼੍ਰੀ ਬਾਬਾ ਗੁਰਦਿੱਤਾ' ਕਹੈਂ* ॥ ੧੫ ॥

[1]ਭਾਵ ਸ਼੍ਰੀ ਚੰਦ ਜੀ ਨੇ ਪ੍ਰਸੰਨ ਹੋਕੇ ਕਿਹਾ। [2]ਸੋ ਬੀ। [2]ਤੁਹਾਡੇ (ਜੇਹੀ) ਕਰਨੀ ਤੁਸਾਂ ਤੋਂ ਹੀ ਸਰ ਆਉਂਦੀ ਹੈ। [3](ਸਿੱਖਾਂ ਨੇ) ਹੋਰ ਪੁੱਤ੍ਰ ਤਾਂ ਗੁਰੂ ਜੀ ਦੇ ਚਿਤ ਵਿਚ ਜਾਣੇ ਤੇ ਸ਼੍ਰੀ ਗੁਰਦਿੱਤਾ ਜੀ ਬਾਬੇ (ਸ਼੍ਰੀ ਚੰਦ) ਦੇ ਹੋਏ (ਲਖੇ)।

*ਭਾਵ ਇਹ ਹੈ ਕਿ ਸ਼੍ਰੀ ਚੰਦ ਜੀ ਨੂੰ ਆਪਣੀ ਬਾਵੇਂ ਅਸਥਾਪਨ ਕਰਨੇ ਲਈ ਕੋਈ ਯੋਗ ਪੁਰਸ਼ ਨਹੀਂ ਲੱਭਾ, ਫਿਰ ਸਤਿਗੁਰ ਦਾ ਘਰ ਹੀ ਮਹਾਂ ਬਲੀ ਸਮਝਕੇ ਬੇਟਾ ਮੰਗਿਆ। ਸਤਿਗੁਰਾਂ ਨੇ ਅਪਣਾਂ ਟਿੱਕਾ ਪੁੱਤਰ ਦਿੱਤਾ। ਇਸਤੋਂ ਦੋ ਸਿੱਟੇ ਨਿਕਲਦੇ ਹਨ, ਇਕ ਤਾਂ ਇਹ ਕਿ ਗੁਰੂ ਜੀ ਬਾਬਾ ਜੀ ਨੂੰ ਗੁਰੂ ਕਾ ਸੁਫ਼ ਤੇ ਗੁਰੂ ਮਤ ਦੇ ਤੁਰਨ ਵਾਲਾ ਹੀ ਸਮਝਦੇ ਸਨ, ਕੇਵਲ ਅਤੀਤ ਰਹਿਣਾਂ ਇਕ ਉਨ੍ਹਾਂ ਦਾ ਅਪਣਾਂ ਸੁਭਾਵ ਸੀ। ਦੂਜੇ ਸ਼੍ਰੀ ਚੰਦ ਜੀ ਚਾਹੇ ਗੁਰੂ ਅੰਗਦ ਜੀ ਨਾਲ ਖੁਣਸੇ ਸੇ, ਪਰ ਗੁਰਗਾਦੀ ਨੂੰ ਗੁਰ ਨਾਨਕ ਦੀ ਗਾਦੀ ਸਮਝ ਕੇ ਸ਼੍ਰੀ ਗੁਰੂ ਹਰਿਗੋਵਿੰਦ ਜੀ ਨੂੰ ਗੁਰੂ ਮੰਨਦੇ ਸਨ। ਸਤਿਕਾਰ ਕਰਦੇ ਤੇ ਮਹਾਂ ਬਲੀ ਜਾਣਦੇ ਸੀ, ਅਰ ਕੋਈ ਵਿਖੇਵਾਂ ਮਤ ਭੇਦ ਯਾ ਦ੍ਵੈਖ ਨਹੀਂ ਸੀ, ਇਸ ਕਰਕੇ ਅਪਣੀ ਬਾਵੇਂ ਗੁਰੂ ਸੁਤ ਹੀ ਲੈਕੇ ਸਥਾਪਨ ਕੀਤਾ, ਇਥੋਂ ਤਾਈਂ ਕਿ ਆਪ ਅਤੀਤ ਸੇ ਤੇ ਬਾਬਾ ਗੁਰਦਿੱਤਾ ਜੀ ਗ੍ਰਿਹਸਤੀ ਸੇ, ਗ੍ਰਿਹਸਤੀ ਨੂੰ ਪ੍ਰਵਾਨ ਕੀਤਾ ਅਰ ਉਸਤੋਂ ਗ੍ਰਿਹਸਤ ਨਹੀਂ ਤਜਵਾਇਆ। ਅੱਗੋਂ ਉਦਾਸੀ ਸੰਪ੍ਰਦਾ ਬਾਬੇ ਗੁਰਦਿੱਤੇ ਤੋਂ ਹੀ ਤੁਰੀ ਹੈ। ਧੂਇਆਂ ਵਾਲੇ ਸਾਰੇ ਉਨ੍ਹਾਂ ਦੇ ਚੇਲੇ ਹੋਏ ਹਨ, ਇਸਤੋਂ ਸਿੱਧ ਹੈ ਕਿ ਉਦਾਸੀ ਸੰਪਦਾ ਤੇ ਸਿੱਖ ਕੌਮ ਦਾ ਵਿਖੇਵਾਂ ਕਦੇ ਨਹੀਂ ਸੀ।

ਨਿੱਧਿ ਸਿੱਧਿ ਤਪ ਬਲ ਤੇ ਭਰੀ। ਟੋਪੀ ਗੁਰਦਿੱਤੇ ਸਿਰ ਧਰੀ। ਕੇਤਿਕ ਦਨੋਸ ਰਹੇ ਤਿਨ ਪਾਸ। ਸੁਨੇ ਭਨੇ ਬਚ ਬਿਬਿਧ ਬਿਲਾਸ ॥ ੧੬ ॥ ਚਵੈ ਬੰਦਨਾ ਕਰਿ ਚਲਿ ਆਏ। ਸਤੱਦ੍ਵ ਭਟ ਕੇ ਬਲ ਦਿਖਰਾਏ। ਬਡੋ ਪੁੱਤ੍ਰ ਸਮੁਝਾਯੋ ਤਬੈ। 'ਨਿਜ ਪੁਰਿ ਕਰਹ ਬਸਾਵਨਿ ਅਬੈ' ॥੧੭॥ ਸ਼੍ਰੀ ਅੰਮ੍ਰਤ-ਸਰ ਚਲਿ ਪੁਨ ਆਏ। ਬਸਿ ਕਰਿ ਕੇਤਿਕ ਦਨੋਸ ਬਿਤਾਏ। ਜੇਸ਼ਟ ਪੁੱਤ੍ਰ ਰਿਦੈ ਬਹੁ ਪਯਾਰੇ। ਸਨੇ ਸਨੇਹੁ ਸਰੀਰ ਨਿਹਾਰੇ[1] ॥ ੧੮ ॥ ਲਖੀ ਭਵਿੱਖਤ ਗਤਿ ਚਿਤ ਮਾਹੂੰ। ਹੋਨਹਾਰ ਨਹਿੰ ਮਿਟੈ ਕਦਾਹੂੰ। ਸੁਤ ਤੇ ਨਗਰ ਬਸਾਵਨਿ ਚਾਹਾ। ਜਥਾ ਗੁਰਨ[2] ਪੁਰਿ ਰਦੇ ਉਮਾਹਾ ॥੧੯॥ ਇਕ ਦਿਨ ਨਿਕਟਿ ਬੁਲਾਇ ਬਿਠਾਏ।ਨੈਮਿ ਹੋਇ ਥਿਰ ਭੇ ਸੁਖ ਪਾਏ। ਕਹਤਿ ਭਏ 'ਅਬਿ ਕਾਰਜ ਕਰੋ। ਸੈਲਨ ਦਿਸ਼ਿ ਸਤੱਦ੍ਵ ਕੋ ਤਰੋ ॥੨੦॥ ਕੇਤਿਕ ਪਰੇ ਅਪਰ ਗਿਰ ਅਹੈਂ। ਬੁੱਢਣਸ਼ਾਹੁ ਸੰਤ ਇਕ ਰਹੈ। ਕਰਤਿ ਪ੍ਰਤੀਖਨ ਧਾਰਤਿ ਧਯਾਨਾ। ਤੁਮ ਕੋ ਮਿਲਨੋ ਚਹੈ ਤਿਸ ਥਾਨਾ' ॥ ੨੧ ॥ ਸ਼੍ਰੀ ਗੁਰ-ਦਿੱਤੇ ਸੁਨਿ ਕਰ ਜੋਰੇ। 'ਕਿਮ ਬੈਠਨੋ ਮੇਲਾ ਕਿਮ ਲੋਰੇ ?। ਕਹੈਂ ਕਹਾਂ ਮੈਂ ਤਿਸ ਕੋ ਜਾਇ। ਕੌ ਕਾਰਜ ਮਿਲਿਬੇ ਹੁਇ ਜਾਇ ॥ ੨੨ ॥ ਦਯਾ ਸਿੰਧੁ ! ਸਭਿ ਭੇਤ ਬਤਾਵਹੁ।ਹੋਇ ਗੁਹਯ ਭੀ ਤਉ ਸੁਨਾਵਹੁ'। ਸੁਨਿ ਸ਼੍ਰੀ ਮੁਖ ਤੇ ਉਚਰਨਿ ਲਾਗੇ। 'ਸ਼੍ਰੀ ਨਾਨਕ ਪਹੁੰਚੇ ਤਹਿੰ ਆਗੇ॥ ੨੩॥ ਰਹਤਿ ਹੁਤੇ ਤਹਿੰ ਬੁੱਢਣ ਸ਼ਾਹੁ। ਅਜਾ[3] ਦੋਇ ਰਾਖਤਿ ਨਿਤ ਪਾਹੁ। ਤਿਨ ਪਯ[4] ਪਾਨਿ ਕਰਤਿ ਸੋ ਰਹੈ। ਤਪ ਮਹਿੰ ਪ੍ਰੀਤਿ ਪ੍ਰਭੂ ਗੁਨ ਕਹੈ ॥ ੨੪ ॥ ਬਾਲਾ ਮਰਦਾਨਾ ਸੰਗਿ ਦੋਇ। ਸ਼੍ਰੀ ਨਾਨਕ ਦੇਖਤਿ ਭਾ ਸੋਇ। ਲਖੇ ਸੰਤ ਸੇਵਨਿ ਕਰਿ ਚਾਹੁ। ਅਜਾ ਦੁਗਧ ਆਨਤਿ ਭਾ ਪਾਹੁ ॥੨੫॥– ਮੈਂ ਬੈਠਨੋ ਤੁਮ ਚਲਿ ਕਰਿ ਆਏ। ਉਚਿਤ ਸੈਵ ਕੋ ਯੌਂ ਲਖਿ ਪਾਏ। ਧਾਂਤੇ ਦੁਗਧ ਧਰਨੋ ਇਹ ਆਨਿ। ਅਚਹੁ ਸੰਤ ਜੀ ਰੁਚਿ ਕੋ ਠਾਨਿ–॥੨੬॥ ਸ਼੍ਰੀ ਨਾਨਕ ਸੁਨਿ ਬੂਝਨਿ ਕੀਨਿ।–ਤਪ ਕੋ ਤਪਤਿ ਸਫਲ ਭੀ ਚੀਨ[5]?। ਉਪਜੀ ਸ਼ਾਂਤਿ ਕਿ ਨਹਿੰ ਮਨ ਮਾਂਹੀ ?। ਜਤਨ ਅਨੇਕ ਕਰਤਿ ਹਿਤ ਜਾਂਹੀ[6]–॥ ੨੭ ॥ ਸੁਨਿ ਊਚੇ ਬਚ ਬੁੱਢਣ ਸ਼ਾਹੁ।–ਤੁਮਰੋ ਨਾਮ ਸੁਨਿਨਿ ਚਿਤ ਚਾਹੁ–। ਗੁਰ ਰੁਖ ਲਖਨੋ ਭਨੇ ਮਰਦਾਨਾ।–ਇਹੁ ਜਗ ਗੁਰ ਸ਼੍ਰੀ ਨਾਨਕ ਜਾਨਾ॥

[1]ਪ੍ਰੇਮ ਨਾਲ (ਪੁੱਤ੍ਰ ਦੋ) ਸਰੀਰ ਨੂੰ ਦੇਖਦੇ ਹਨ। [2](ਪਹਿਲੇ) ਗੁਰੂ ਸਾਹਿਬਾਂ ਨੇ। [3]ਬੱਕਰੀਆਂ। [4]ਦੁੱਧ। [5]ਤੂੰ ਤਪ ਨੂੰ ਤਪਦਾ ਹੈਂ ਭੀ ਇਸਦੀ ਸਫਲਤਾ ਭੀ ਦੇਖੀ ਹੈ ? [6]ਜਿਸ ਵਾਸਤੇ।

੨੮ ॥ ਜਿਸ ਕੋ ਚਾਹਤਿ ਕੁਛ ਉਪਦੇਸ਼ਾ[1]।ਤਿਸ ਕੋ ਨਿਕਟਿ ਜਾਤਿ ਜਗਤੇਸ਼ਾ–। ਸੁਨਤਿ ਨਾਮ ਪਾਇਨ ਪਰ ਪਰਿਓ। ਕਹਜੋ ਕਿ–ਮੁਹਿ ਨਿਹਾਲ ਅਬਿ ਕਰਿਓ ॥੨੯ ॥ ਸੁਨਤਿ ਹੁਤੋ ਜਸੁ ਰਾਵਰ ਕੇਰਾ। ਮਿਲਿਬੋ ਚਹਿਤਿ ਰਹਤਿ ਚਿਤ ਮੇਰਾ। ਮਨ ਕੀ ਜਾਨਿ ਆਨਿ ਅਬਿ ਮਿਲੇ। ਕਰੈ ਅਧਿਕ ਤਪ ਸੋ ਫਲ ਫਲੇ ॥ ੩੦ ॥ ਅਬਿ ਮਮ ਹੋਇ ਗਯੋ ਕਲਿਆਨ। ਦਰਸ਼ਨ ਦੀਨਸਿ ਦਯਾ ਨਿਧਾਨ–। ਇੱਤ੍ਯਾਦਿਕ ਤਬਿ ਬਿਨੈ ਬਖਾਨੀ। ਸ਼੍ਰੀ ਨਾਨਕ ਬੋਲੇ ਸ਼ੁਭ ਬਾਨੀ ॥੩੧ ॥–ਸੱਤਿਨਾਮ ਸਿਮਰਹੁ ਲਿਵਲਾਈ। ਤਨ ਹੰਤਾ ਕਹੁ ਦੇਹੁ ਉਠਾਈ।ਮਨ ਇੰਦ੍ਰਿਯ ਸੰਬੰਧ ਜਿ ਹੋਨਾ। ਇਹ ਬੰਧਨ ਜਾਨਹੁ ਦੁਖ ਜੋਨਾ[2] ॥ ੩੨ ॥ ਮਨ ਠਹਿਰਾਵਹੁ ਰਿਦੇ ਮਝਾਰ। ਨਹਿੰ ਸਬੰਧ ਇੰਦ੍ਰਯ ਸੰਗਿ ਧਾਰਿ[3]। ਕੂਰਮ ਸਮ ਇਕਠੋ ਹੁਇ ਰਹੈ[4]। ਨਹੀਂ ਉਚਤ ਇੰਦ੍ਰਯ ਸੰਗ ਲਹੈ[5]॥੩੩॥ ਤਿਸ ਕੋ ਮੁਕਤਿ ਰੂਪ ਪਹਿਚਾਨ। ਇਤੋ ਭੇਦ ਲਖਿ ਸਾਧਹੁ ਧਯਾਨ–। ਸੁਨਿ ਸਤਿਗੁਰ ਤੇ ਥ੍ਰੁਤੀ ਟਿਕਾਈ। ਬੁੱਢਣਸ਼ਾਹ ਸਮਾਧਿ ਲਗਾਈ ॥ ੩੪ ॥ ਜਬਿ ਬੈਠੇ ਜੁਗ ਜਾਮ ਬਿਤਾਏ। ਬਾਲੇ ਕਹਿ ਕਰਿ ਲੀਨਿ ਜਗਾਏ। ਜਬਿ ਸੁਧ ਭਈ ਚਰਨ ਗੁਰ ਗਹੇ।–ਰਾਖਹੁ ਸੰਗ–ਜੋਰਿ ਕਰ ਕਹੇ ॥ ੩੫ ॥–ਤੁਮ ਪ੍ਰਤਾਪ ਤੇ ਮਨ ਟਿਕਿ ਗਇਓ। ਤਨਕ ਭੇਦ ਸੁਨਿ ਸਭਿ ਕਿਛੁ ਪਾਇਓ। ਅੰਮ੍ਰਤ ਬਚਨ ਸੁਨੇ, ਬਿਖ ਦ੍ਵੈਤ[6]। ਦੂਰ ਕਰੀ ਬਡ ਸੰਕਟ ਹੇਤੁ ॥੩੬ ॥ ਤਨਾਗਜੋ ਜਾਇ ਨ ਸੰਗ ਤੁਮਾਰਾ–। ਤਬਿ ਸ਼੍ਰੀ ਸਤਿਗੁਰ ਬਾਕ ਉਚਾਰਾ।–ਅਬਿ ਤੁਵ ਕਾਜ ਗਯੋ ਸਭਿ ਹੋਇ। ਬੈਠਹੁ ਮਨ ਸਤਿਨਾਮ ਪਰੋਇ ॥ ੩੭ ॥ ਅਧਿਕ ਆਰਬਲ ਤੋਰੀ ਅਹੈ। ਚਿਰੰਕਾਲ ਹਮ ਪਾਛੈ ਰਹੈਂ। ਤਬਿ ਲੌ ਛਠਮ ਸਰੂਪ ਹਮਾਰੋ। ਪ੍ਰਾਨ ਅੰਤ ਤਨ ਹੋਇ ਤਿਹਾਰੋ–॥ ੩੮ ॥ ਇਮ ਸੁਨਿ ਬਿਸਮਜੋ ਬੂਝਨ ਲਾਗਾ।– ਮੈਂ ਕਿਮ ਲਖੌਂ ਧਰੈ ਅਨੁਰਾਗਾ?–।ਤਬਿ ਸਤਿਗੁਰ ਨੇ ਪਤੇ ਬਤਾਏ।–ਰਹਹੁ ਪ੍ਰਤੀਖਤਿ ਦੇਉਂ ਸੁਨਾਏ ॥੩੯॥ ਸ਼੍ਰੀ ਗੁਰਦਿੱਤਾ ਗੁਰ ਸੁਤ ਹੋਇਤੋ ਕਹੁ ਆਨਿ ਮਿਲੈ ਜਬਿਸੋਇਨਗਰ ਬਸਾਵੈ ਸੋ ਤਬਿ ਜਾਨਹੁ।ਤਬਿ ਲੌ ਸਿਮਰਿ ਧਯਾਨ ਕੋ ਠਾਨਹੁ ॥੪੦॥ ਨਿਤ ਮਨ ਥਿਰਤਾ ਕੋ ਸਿਧ ਕਰੀਅਹਿ। ਪਰੇ ਦ੍ਵੈਤ ਕੋ

[1]ਉਪਦੇਸ਼ ਕਰਨਾ। [2]ਦੁਖਾਂ ਦਾ ਕਾਰਨ, (ਅ) ਜੂਨੀਆਂ ਦੇ ਦੁਖ ਦੇਣ ਵਾਲਾ ਹੈ। [3]ਮਨ ਦਾ ਸਬੰਧ ਇੰਦ੍ਰੀਆਂ ਨਾਲ ਨਾ ਧਾਰੇ। [4]ਕਛੂ ਵਾਂਙੂ (ਮਨ) ਇਕੱਠਾ ਹੋਯਾ ਰਹੇ। [5]ਇੰਦ੍ਰੀਆਂ ਦਾ ਸੰਗ ਲੈਕੇ ਉਥਾਨ ਨਾ ਹੋਵੇ। [6]ਵਿਚੋ ਦ੍ਵੈਤ ਰੂਪ ਦ੍ਵੈਤ।

ਬੰਧਨ ਹਰੀਅਹਿ–। ਇਮ ਕਹਿ ਸ਼੍ਰੀ ਨਾਨਕ ਪ੍ਰਸਥਾਨੇ। ਤਬਿ ਕੋ ਤਹਾਂ ਧਨਾਨ ਸੋ ਠਾਨੇ ॥੪੧॥ ਗੁਰ ਗੁਰ ਸਿਮਰਤ ਕਰਤਿ ਉਡੀਕਾ। ਭਯੋ ਮਹਾਂ ਸ਼ੁਧਿ ਜਿਸ ਉਰ ਨੀਕਾ। ਤਿਸ ਕੋ ਮਿਲਹੁ ਕਰਹੁ ਪੁਨ ਡੇਰਾ। ਨਗਰ ਬਸਾਵਹੁ ਆਪਨ ਕੇਰਾ ॥੪੨॥ ਜਥਾ ਰਚੇ ਪੁਰਿ ਬਡੇ ਹਮਾਰੇ। ਤਿਮ ਤੁਮ ਰਚਹੁ ਅਪਨ ਪੁਰਿ ਭਾਰੇ।ਹਮਰੇ ਹੋਵਤਿ ਹੀ ਰਚਿ ਲੀਜਹਿ। ਕੋਤਿਕ ਥਾਸ ਅਪਨ ਤਹਿੰ ਕੀਜਹਿ ॥ ੪੩ ॥ ਪੁਨ ਤੁਵ ਸੰਤਤਿ ਗਾਦੀ ਲੇਹਿ। ਬਸਹਿ ਕਾਲ ਚਿਰ ਸਹਤ ਸਨੇਹਾ ਇਸ ਕਾਰਜ ਹਿਤ ਗਮਨ ਕਰੀਜੈ।ਅਬਿ ਸ਼ੁਭ ਸਮੋ ਨਗਰ ਰਚਿ ਲੀਜੈ'॥੪੪॥ਸ਼੍ਰੀ ਗੁਰਦਿੱਤਾ ਸੁਨਿ ਬਿਧਿ ਸਾਰੀ।ਹਰਖਤਿ ਤੁਰਤ ਕਰੀ ਤਬਿ ਤਯਾਰੀ। ਧਨ ਗਨ ਸ਼੍ਰੀ ਸਤਿਗੁਰ ਤੇ ਲੀਨਿ। ਤੀਨ ਮਾਤ ਕੋ ਬੰਦਨ ਕੀਨਿ ॥ ੪੫ ॥ ਪੁਨ ਦਰਬਾਰ ਪ੍ਰਕਰਮਾਂ ਫਿਰਿਕੈ। ਹਾਥ ਜੋਰਿ ਅਭਿਬੰਦਨ ਕਰਿਕੈ। ਚਢਿ ਗਮਨਜੋ ਸਭਿ ਸ਼ਸਤ੍ਰ ਲਗਾਏ। ਨੱਤੀ ਸਮੰਦਨ ਚਢੀ ਚਲਾਏ ॥ ੪੬ ॥ ਧੀਰ ਮੱਲ ਕੋ ਲੀਨੇ ਗੋਦ। ਅਧਿਕ ਦੁਲਾਰਤਿ ਕਰੇ ਪ੍ਰਮੋਦਾ।ਤੀਨ ਨਿਸਾ ਬਸਿ ਪਹੁੰਚੇ ਜਾਇ। ਸੰਗ ਮਸੰਦ ਦਾਸ ਸਮੁਦਾਇ॥੪੭॥ਡੇਰਾ ਕੀਨਿ ਸੈਲ ਕੇ ਤੀਰ।ਤੰਬੂ ਤਾਨ ਥਿਰੇ ਬਰ ਬੀਰ। ਇਕ ਦੁਇ ਦਿਵਸ ਪ੍ਰਮੁਦਤਿ ਗੁਜ਼ਾਰੇ।ਪੁਰਿ ਹਿਤ ਖੋਜਹਿੰ ਥਾਨਨਿਹਾਰੇ॥ ੪੮॥ਉਪਰ ਪਰਬਤ ਕੇ ਤਬਿ ਗਏ। ਬੁੱਢਣਸ਼ਾਹ ਬਿਲੋਕਤਿ ਭਏ[1]। ਸ਼੍ਰੀ ਨਾਨਕ ਬਚ ਸਿਮਰਤਿ ਸੋਈ।–ਗੁਰ ਸੁਤ ਆਇ ਦੁਗਧ ਲੈ ਜੋਈ[2]॥੪੯॥ ਬ੍ਰਿੱਧ ਮਹਾਂ ਤਨ ਕੋ ਤਬਿ ਤਯਾਗੋ।ਸ਼੍ਰੀ ਗੁਰ ਕੇ ਦਰਸ਼ਨ ਅਨੁਰਾਗੋ–।ਘੋਰੇ ਪਰ ਹ੍ਵੈ ਕੈ ਅਸਵਾਰ। ਸ਼੍ਰੀ ਗੁਰਦਿੱਤਾ ਚਢੇ ਪਹਾਰ ॥ ੫੦ ॥ ਕੁਛਕ ਪਰੇ ਕਾਨਨ ਕੋ ਹੇਰਾ। ਅਜਾ[3] ਚਰਾਵਤਿ ਸ਼ੇਰ ਬਡੇਰਾ।ਬੁੱਢਣਸ਼ਾਹ ਪਰੇ ਤਬਿ* ਬੈਸਾ। ਤਪ ਮੂਰਤਿ ਧਾਰੀ ਹੁਇ ਜੈਸਾ ॥ ੫੧ ॥ ਪਰਮ ਬ੍ਰਿੱਧ ਜਰਜਰੀ ਸ਼ਰੀਰ।ਪਿਖਿ ਸ਼੍ਰੀ ਗੁਰਦਿੱਤਾ ਕਹਿ ਧੀਰ 'ਉਠਹੁ ਸੰਤ ਜੀ! ਪੈ[4] ਮੁਝ ਦੀਜੈ। ਗੁਰ ਸੁਤ ਅਹੈਂ ਛੁਧਤਿ ਲਖਿ ਲੀਜੈ' ॥ ੫੨ ॥ ਬਾਨੀ ਸੁਨਤਿ ਅਨੰਦ ਬਿਲੰਦੋ।ਉਠਿ ਤੁਰਨ ਹੀ ਜੁਗ ਪਦ ਬੰਦੋ।ਗਹਿ ਰਕਾਬ ਕੋ ਤਰੇ ਉਤਾਰੇ। ਬੈਠਾਰੇ ਤ੍ਰਿਣ ਛਿਤ ਕੁਛ ਡਾਰੇ ॥ ੫੩॥ ਆਨਿ ਅਜਾ ਕੋ ਦੁਗਧ ਪਿਲਾਯੋ। ਪੂਰਬ ਕੋ ਪ੍ਰਸੰਗ ਸਭਿ ਗਾਯੋ। ਸ਼੍ਰੀ ਗੁਰਦਿੱਤੇ ਸੁਨਿ ਕਰਿ ਕਹਜੋ। 'ਨਗਰ ਬਸਾਵਨਿ ਕੋ ਹਮ ਚਹਜੋ ॥੫੪॥ ਕਹਾਂ ਰਚਹਿੰ ਸੋ ਦੇਹੁ ਬਤਾਈ ?। ਕੁਛ

[1]ਏਧੇਂ। [2]ਆਕੇ ਜੋ ਦੁੱਧ (ਮੇਰੇ ਕੋਲੋਂ) ਲਏ। [3]ਬੱਕਰੀਆਂ। [4]ਦੁੱਧ। *ਪਾ:–ਪਰਬਤ ਪਰ।

ਆਗਲ ਸੁਧਿ ਕਹੋ ਬੁਝਾਈ। ਸ਼੍ਰੀ ਨਾਨਕ ਕੇ ਮੇਲੀ ਅਹੋ।ਚਿਰੈਕਾਲ ਤਪ ਤਾਪਤਿ ਰਹੋ' ॥ ੫੫ ॥ ਸੁਨਿ ਬੋਲਯੋ ਤਬਿ ਬੁੱਢਣਸ਼ਾਹੂ। 'ਸਤਿਗੁਰ ਕਹਯੋ ਸਕਲ ਤੁਮ ਪਾਹੂ। ਕੁਛਕ ਅਹੈ ਮੋ ਤੇ ਸੁਨਿ ਲੀਜੈ। ਇਸ ਗਿਰ ਨਿਕਟਿ ਨਗਰ ਕੋ ਕੀਜੈ ॥ ੫੬ ॥ ਇਹਾਂ ਨਿਵਾਸ ਤੁਮਾਰੋ ਹੋਇ । ਸ਼੍ਰੀ ਗੁਰੁ ਸੰਗ ਆਇ ਸਭਿ ਕੋਇ। ਕਰਿ ਸੰਗ੍ਰਾਮ[1] ਪਹੁਚਹਿੰ ਇਹਾਂ । ਹੋਹਿੰ ਤੁਰਕ ਸੰਘਾਰਨ ਮਹਾਂ ॥੫੭॥ਤਨ ਤਜਿ ਗੁਰ ਪਰਲੋਕ ਪਧਾਰੈਂ। ਤੁਮਰੋ ਸੁਤ ਬਹੁ ਸੁਜਸੁ ਬਿਥਾਰੈ । ਪੁਰਿ ਮਹਿ ਬਾਸਹਿੰਗੇ ਚਿਰਕਾਲ । ਸਿੱਖੀ ਕੋ ਬਿਸਤਰਹਿੰ ਬਿਸਾਲ ॥ ੫੮ ॥ ਸ਼੍ਰੀ ਨਾਨਕ ਬਚ ਸਿਮਰਨ ਧਰੌਂ । ਸ਼੍ਰੀ ਹਰਿ ਗੋਵਿੰਦ ਦਰਸ਼ਨ ਕਰੌਂ । ਗੁਰ ਕਰੁਨਾ ਤੇ ਕੀਨਿ ਕਮਾਈ[2]। ਨਿਕਟਿ ਪਹੁਚੌਂ ਚਰਨ ਮਨਾਈ'॥੫੯॥ ਇਮ ਕਹਿ ਰਹਯੋ ਮੌਨਕੋ ਠਾਨਿ।ਸ਼੍ਰੀ ਗੁਰਦਿੱਤੇ ਸੁਨਿ ਸਭਿ ਕਾਨ। ਉਤਰੇ ਗਿਰ ਤੇ ਤਬਿ ਚਲਿ ਆਇ। ਲਗੇ ਬਿਲੋਕਨਿ ਥਾਨ ਸੁਹਾਇ ॥੬੦॥ਕਾਰੀਗਰ ਮਜੂਰ ਬੁਲਿਵਾਏ। ਸੱਤਿਨਾਮ ਕਹਿ ਗੁਰੂ ਮਨਾਏ। ਬਾਂਟਯੋ ਸਭਿ ਮਹਿੰ ਬਹੁ ਮਿਸ਼ਟਾਨ । ਟੱਕ ਲਗਾਯੋ ਅਪਨੇ ਪਾਨ ॥ ੬੧ ॥ ਰਚਨ ਲਗੇ ਕਾਰੀਗਰ ਘਨੇ । ਸੁੰਦਰ ਮੰਦਿਰ ਬਹੁ ਬਿਧਿ ਚਿਨੇ । ਜਹਿੰ ਕਹਿੰ ਤੇ ਗਨ ਲੋਕ ਬਸਾਏ। ਗੁਰਪੁਰਿ ਜਾਨਿ ਭਏ ਸਮੁਦਾਏ ॥ ੬੨॥ ਸ਼੍ਰੀ ਗੁਰਦਿੱਤਾ ਸਭਿ ਸੁਖ ਦੈ ਕੈ । ਨਰ ਸਕੋਲਿ ਕਰਿ ਤਹਾਂ ਬਸੈਕੈ। ਬਸੇ ਆਪ ਭੀ ਬਹੁ ਸੁਖ ਪਾਇ। ਸਭਿ ਕੀ ਸੁਧਿ ਸੰਭਾਰਿ ਚਿਤ ਲਾਇ ॥ ੬੩ ॥ ਧਰੇ ਗਰਭ ਨੱਤੀ ਬਡਭਾਗਨ।ਬਸਹਿ ਸਦਾ ਪਤਿ ਕੀ ਅਨੁਰਾਗਨ।ਪਾਤਸ਼ਾਹਿ ਸਪਤਮੇ[3] ਪ੍ਰਸੂਤ । ਬਧਤਿ ਚੰਦ ਸਮ ਗਰਭ ਸਪੂਤ[4] ॥੬੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਸ਼੍ਰੀ ਗੁਰਦਿੱਤ' ਬੁੱਢਣਸ਼ਾਹ ਮਿਲਣ ਅੰ ਨਗਰ ਬਸਾਵਣ ਪ੍ਰਸੰਗ ਬਰਨਨੰ ਨਾਮ ਨਵਮੋ ਅੰਸੂ ॥ ੯ ॥

੧੦. [ਵਡਾਲੀ ਸੂਰ ਮਾਰਿਆ]।

ਦੋਹਰਾ ॥ ਧਾਰਯੋ ਗਰਭ ਸਪੁੱਤ੍ਰ ਕੋ ਬਧਯੋ ਸੁ ਅਧਿਕ ਅਨੰਦ।ਸ਼੍ਰੀ ਗੁਰਦਿੱਤਾ ਚਿਤ ਵਿਖੈ ਚਿਤਵਯੋ–ਅਬਿ ਹੁਇ ਨੰਦ ॥ ੧ ॥ ਚੌਪਈ ॥ ਇਸ ਨਮਿੱਤ ਕਰਿ ਨਗਰ ਬਸਾਯਹੁ। 'ਗੁਰੁ ਕੀਰਤਿ ਪੁਰਿ' ਨਾਮ ਅਲਾਯਹੁ[5]। ਮਨ ਮਹਿੰ ਇਹੀ ਮਨੋਰਥ ਰਾਖਾ।ਇਸੀ ਪੁੱਤ੍ਰ ਹਿਤ ਰਚਿ ਪੁਰਿ ਕਾਂਖਾ[6]*–॥੨॥

[1]ਜੰਗ ਕਰਕੇ । [2](ਮੈਂ) ਕਮਾਈ ਕੀਤੀ ਹੈ। [3]ਭਾਵ ਸ਼੍ਰੀ ਹਰਿਰਾਏ ਜੀ । [4]ਪਵਿਤ੍ਰ ਵਾਲਾ। [5]'ਗੁਰਕੀਰਤ ਪੁਰ' ਨਾਮ ਧਰਿਆ ਭਾਵ ਗੁਰੂ ਦੇ ਜਸ ਵਾਲਾ ਸ਼ਹਿਰ । [6]ਇੱਛਾ ਧਾਰਕੇ ।

*ਭਾਵ, ਬਾਬਾ ਜੀ ਨੂੰ ਹੋਣਹਾਰ ਦਾ ਪਤਾ ਸੀ ਕਿ ਗੁਰ ਗਾਦੀ ਦਾ ਮਾਲਿਕ ਹੁਣ ਇਥੇ ਉਨ੍ਹਾਂ ਦੇ ਜਿਹ ਜਨਮੇਗਾ। (ਅ) ਪਿਤਾ ਗੁਰੂ ਜੀ ਨੇ ਇਸੇ ਪੁੱਤ੍ਰ ਵਾਸਤੇ ਨਗਰ ਅਲਾਉਣ ਦੀ ਇੱਛਾ ਕੀਤੀ ਸੀ। ਦੇਖੋ ਅੰਸੂ ੯ ਦਾ ਅੰਕ ੧੯।

ਸੁਖ ਕੇ ਸਹਤ ਬਸੈ, ਦਿਨ ਟਾਰੇ । ਖਿਲਹਿੰ ਅਖੇਰ ਹੋਹਿੰ ਅਸਵਾਰੇ।ਸੁਭਟ ਸੰਗ ਚਢਿ ਬਿਚਰਹਿੰ ਬਾਹਰ । ਦਿਨ ਪ੍ਰਤਿ ਬਸਨੋ ਨਗਰ ਭਾ ਜ਼ਾਹਰ ॥੩॥ ਉਤ ਸ਼੍ਰੀ ਹਰਿਗੋਵਿੰਦ ਕੀ ਗਾਥਾ।ਸੁਨਹੁ ਸੰਤ ਸਿਖ ਪ੍ਰੀਤੀ ਸਾਥਾ।ਸੁਭਟਨ ਬ੍ਰਿੰਦ ਸਕੋਲਨਿ ਕਰੈਂ । ਆਯੁਧ ਵਿੱਦਯਾ ਮਹਿੰ ਹਿਤ ਧਰੈਂ ॥ ੪ ॥ ਛੋਰਹਿੰ ਬਾਨ ਤੁਫੰਗਨ ਭਰਿ ਭਰਿ । ਹਤਹਿੰ ਨਿਸ਼ਾਨੋਂ ਆਗੇ ਧਰਿ ਧਰਿ । ਕਬਹੁੰ ਅਖੇਰ ਬ੍ਰਿੱਤ ਕੋ ਕਰੈਂ । ਮ੍ਰਿਗਨ ਉਧਾਰੈਂ ਪ੍ਰਾਨ ਜਿ ਹਰੈਂ ॥੫॥ ਸਿਖ ਸੰਗਤਿ ਚਹੁੰ ਦਿਸ਼ਿ ਤੇ ਆਵਹਿੰ । ਮਨ ਬਾਂਛਤਿ ਗੁਰ ਤੇ ਬਰ ਪਾਵਹਿੰ । ਕੀਰਤਿ ਕਿਧੌਂ ਮਾਲਤੀ ਫੂਲੀ । ਪੰਕਤਿ ਕਿਧੌਂ ਮਰਾਲਨ ਭੂਲੀ ॥ ੬॥ ਕਿਧੌਂ ਚੰਦ੍ਰਿਕਾ ਜਗਤ ਬਿਥਾਰੀ । ਪਾਰਦ ਸਮ ਉਚਰਹਿੰ ਨਰ ਨਾਰੀ।ਚਹੁੰਦਿਸ਼ਿ ਮਹਿੰ ਜਹਿੰ ਕਹਾਂ ਸੁਹੇਲੀ[1] । ਰਾਇਬੇਲ[2] ਕੋ ਖਿਰੀ ਚੰਬੇਲੀ ॥ ੭ ॥ ਜੋਧਾ ਗੁਰੂ ਮਹਾਂ ਉਪਕਾਰੀ।ਰਿਦੈ ਗਯਾਨ ਘਨ[3] ਸਦ ਇਕਸਾਰੀ।ਦੇਸ਼ ਬਿਦੇਸ਼ਨਿ ਸਗਲ ਜਹਾਨ । ਤੁਰਤ ਸਹਾਇਕ ਹੁਹਿੰ ਸੁਖਦਾਨ ॥ ੮ ॥ ਅਨਿਕ ਕਾਮਨਾ ਹਲਤਿ ਮਝਾਰੀ[4] । ਪੁਰਵਹਿੰ ਸਿੱਖਨਿ ਬਿਰਦ ਸੰਭਾਰੀ[5] ।ਪਲਤ[6] ਬਿਖੈ ਨਿਜ ਸੇਵਕ ਸਾਰੇ । ਜਮ ਪੀਰਾ ਤੇ ਲੇਤਿ ਉਬਾਰੇ ॥ ੯ ॥ ਜਾਨਹਿੰ ਜਗ ਮਹਿੰ ਪੀਰ ਅਨੇਕ । ਗੁਰ ਬਡ ਸਮਰਥ ਜਲਧਿ ਬਿਬੇਕ[7] । ਸਿੱਧ ਤਪੇ ਪੰਡਿਤ ਬ੍ਰਹਮਚਾਰੀ । ਪ੍ਰਭੁ ਮਾਰਗ ਕੇ ਜੇ ਹਿਤਕਾਰੀ ॥੧੦॥ ਨਾਨਾ ਬਿਧਿ ਜੋ ਸ਼ਕਤਿ ਧਰੇਯਾ। ਸਭਿ ਸਤਿਗੁਰੂ ਕੀ ਚਹਤਿ ਸਹੇਯਾ[8]। ਸ਼ਰਨੀ ਪਰਜੋ ਆਨਿ ਕਰਿ ਜੋਊ । ਦੁਹਿ ਲੋਕਨਿ ਸੁਖ ਪਾਵਤਿ ਸੋਊ ॥ ੧੧ ॥ ਬਖਸ਼ੇ ਸ਼੍ਰੀ ਗੁਰੂ ਅਮਰ ਅਨੇਕ । ਰਾਮਦਾਸ ਗੁਰ ਦੀਨਿ ਬਿਬੇਕ । ਸ਼੍ਰੀ ਅਰਜਨ ਤੇ ਗਯਾਨ ਜਿ ਲਹੇ । ਇਨਹੁੰ ਬਿਖੇ ਜੋਵਤਿ ਜੇ ਰਹੇ ॥੧੨॥ਸਭਿ ਆਵਹਿੰ ਗੁਰ ਕੇ ਦਰਬਾਰ । ਦਰਸ਼ਨ ਪਰਸਿ ਲਹੈਂ ਸੁਖਸਾਰ । ਕੋਤਿਕ ਗੁਰ ਕੇ ਨਿਕਟਿ ਰਹੈਂਤੇ । ਕੋਚਤਿ ਘਰ ਦੇਸ਼ਨਿ ਬਿਚਰੈਂਤੇ ॥ ੧੩॥ ਸਿੱਖਨ ਬਨਾਵਹਿੰ ਜਹਿੰ ਕਹਿੰ ਜਾਇ । ਬਿਸਥਾਰਹਿੰ ਸਿੱਖੀ ਸਭਿ ਥਾਇੰ । ਭਾਈ ਬਹਿਲੋ ਭਗਤੂ ਆਦਿਕ । ਦੇਸ਼ ਬਿਦੇਸ਼ ਕਰਹਿੰ ਸਿਖ ਸਾਦਿਕ[9] ॥ ੧੪ ॥

---

[1]ਸੁਖਦਾਇਕ । [2]ਰਵੇਲ । [3]ਇਕਰਸ ਗਿਆਨ । [4]ਇਸ ਲੋਕ ਵਿਚ । [5]ਸਿਖਾਂ ਦੀਆਂ ਕਾਮਨਾਂ ਪੂਰਦੇ ਹਨ (ਆਪਣਾ) ਬਿਰਦ ਸੰਭਾਲਕੇ । [6]ਪ੍ਰਲੋਕ । [7]ਜਗਤ ਦੇ ਅਨੇਕਾਂ ਪੀਰ ਗੁਰੂ ਜੀ ਨੂੰ ਵਡੇ ਸਮਰਥ ਤੇ ਗਿਆਨ ਸਾਗਰ ਜਾਣਦੇ ਹਨ । [8]ਸਹਾਇਤਾ । [9]ਸਿਦਕ ਵਾਲੇ, ਸੱਚੇ ।

ਇਮ ਗੁਰ ਸਿੱਖਨਿ ਕੋ ਬਹੁ ਸਿੱਖ। ਹੋਹਿ ਲਖਹਿੰ ਸਭਿ ਭੂਤ ਭਵਿੱਖ। ਸਾਹਿਬ ਭਾਨਾ ਗੁਰੁ ਢਿਗ ਰਹੈ। ਸੇਵਤਿ, ਬਾਕ ਸੁਨੈ ਅਰੁ ਕਹੈ ॥ ੧੫ ॥ ਬ੍ਰਿੰਦ ਮਸੰਦ ਬਿਲੰਦ ਅਨੰਦਤਿ। ਧਨ ਕੋ ਆਨਿ ਗੁਰੂ ਪਦ ਬੰਦਤਿ। ਚਹੁੰਦਿਸ਼ਿ ਤੇ ਬਹੁ ਗੁਰ ਕੀ ਕਾਰ। ਚਲੀ ਆਇ ਕੁਛ ਵਾਰ ਨ ਪਾਰ॥੧੬॥ ਤਿਮ ਹੀ ਖਰਚ ਹਮੇਸ਼ ਵਿਸ਼ੇਸ਼ੁ। ਕਾਰ ਚਲਾਇੰ ਮਸੰਦ ਅਸ਼ੇਸ਼ੁ। ਕਰਹਿੰ ਤੁਰੰਗ ਖਰੀਦਨ ਭਾਰੇ। ਬਰਤਹਿ ਦੇਗ ਅਚਹਿੰ ਨਰ ਸਾਰੇ ॥ ੧੭ ॥ ਜਗ ਮਹਿੰ ਦੋਨਹੁੰ ਵਾਤੁ ਸਾਰ। ਦੇਗ਼ ਰੁ ਤੇਗ਼ ਕਰਨਿ ਜੈਕਾਰ। ਸੋ ਗੁਰ ਘਰ ਮਹਿੰ ਭਈ ਉਦਾਰਾ। ਜਿਹ ਪਿਖਿ ਬਿਸਮ ਰਹਜੋ ਜਗ ਸਾਰਾ ॥ ੧੮ ॥ ਇਕ ਦਿਨ ਸਤਿਗੁਰ ਚਢੇ ਸ਼ਿਕਾਰ। ਭਏ ਸੰਗ ਤਬਿ ਸੁਭਟ ਹਜ਼ਾਰਾਬਿਧੀਆ, ਜੇਠਾ, ਸਾਹਿਬ ਭਾਨਾ। ਸਾਧੂ ਪੈਂਦੇਖਾਨ ਪਧਾਨਾ ॥ ੧੯ ॥ ਇੱਤਮਾਦਿਕ ਸਜਿ ਗੁਰ ਕੇ ਸੰਗ। ਚਲੇ ਕੁਦਾਵਤਿ ਚਪਲ ਤੁਰੰਗ। ਪ੍ਰਾਤਿ ਹੁਤੀ ਬਿਚਰੇ ਉਦਿਯਾਨ। ਜਬਿ ਲੌ ਘਾਮ ਨ ਭਯੋ ਮਹਾਨ ॥ ੨੦ ॥ ਹਨੇ ਸਸੇ ਸੂਕਰ ਉਠਿਵਾਏ।ਗ੍ਰਾਮ ਵਛਾਲੀ ਕੋ ਚਲਿ ਆਏ।ਜਾਨਿ ਤਪਤ ਕੋ ਉਤਰ ਪਰੇ ਹੈਂ। ਨਾਨਾ ਭਾਂਤਿ ਅਹਾਰ ਕਰੇ ਹੈਂ ॥ ੨੧ ॥ ਸ਼੍ਰੀ ਹਰਿ ਗੋਵਿੰਦ ਜਨਮ ਸਥਾਨ। ਜਿਸ ਦੇਖਨਿ ਤੇ ਪੁੰਨ ਮਹਾਨ।ਗਏ ਸਕਲ ਹੀ ਦਰਸ਼ਨ ਕਰਿਬੇ। ਬੰਦਨ ਕਰਹਿੰ ਭਾਉ ਵਡ ਧਰਿਬੇ ॥ ੨੨ ॥ ਭਾਨਾ, ਸਾਧੂ ਆਦਿਕ ਜਾਇ। ਭਈ ਭੀਰ ਪਿਖਿ ਆਨੰਦ ਪਾਇ। ਸਭਿਨਿ ਸੁਨਾਇ ਗੁਰੂ ਤਬਿ ਕਹੋ'ਇਹ ਠਾਂ ਜਨਮ ਸੁ ਖੇਲਤਿ ਰਹੇ ॥ ੨੩ ॥ ਰਿੰਛਮਾਣ ਹੁਇ ਅਜਰ ਬਿਹਾਰੈਂ। ਸਨੈ ਸਨੈ ਚਲਿ ਪਗ ਬਲ ਧਾਰੇ'। ਸੁਨਿ ਭਾਨੇ ਕਰ ਜੋਰਿ ਬਖਾਨਾ। 'ਜਿਮ ਬ੍ਰਿਜ ਬਿਚਰੇ ਪਾਵਨ ਥਾਨਾ ॥੨੪॥ ਤਥਾ ਭੂਮਿਕਾ ਇਹੀ ਸੁਹਾਵੈ।ਦਰਸ਼ਨ ਤੇ ਅਘ ਓਘ ਨਸਾਵੈਂ'। ਤਹਾਂ ਟਿਕੇ ਕੀਨਸਿ ਬਿਸਰਾਮੂ। ਜਬਿ ਦਿਨ ਰਹਜੋ ਸਵਾ ਇਕ ਜਾਮੂ ॥ ੨੫ ॥ ਕੂਪ ਛਿਹਰਠੇ ਕੋ ਚਲਿ ਗਏ। ਭੰਗ ਪਾਨ ਕਰਿ* ਸੌਚਨ ਕਿਏ। ਅਧਿਕ ਘਾਮ ਤੇ ਕਰਹਿੰ ਸ਼ਨਾਨ। ਜਲ ਸਰੀਰ ਪਰ ਪਾਇ ਮਹਾਨ ॥ ੨੬ ॥ ਨਿਰਮਲ ਤੇ ਬਹੁ ਸੀਤਲ ਭਏ।ਮਨ ਭਾਵਤਿ ਜਲ ਊਪਰ ਪਏ। ਬਸਤ੍ਰ ਸ਼ਸਤ੍ਰ ਪਹਿਰਤਿ ਸਾਵਧਾਨ। ਸ਼ੋਭਤਿ

ਵੇਯੜੇ ਵਿੱਚ ਰਿੜ੍ਹਦੇ ਹੁੰਦੇ ਸਾਂ।

*ਪਾਃ—ਅਚ ਸਖਾ ਸਭਿ। ਭੰਗ ਪੀਣਾ ਅਸੀਂ ਪਿੱਛੇ ਦੱਸ ਆਏ ਹਾਂ ਕਿ ਤਦੋਂ ਨਹੀਂ ਸੀ ਹੁੰਦਿਆ। ਵੇਖੋ ਰਾਸ ੪ ਅੰਸੁ ੪੪ ਅੰਕ ੧੧ ਦੀ ਹੇਠਲੀ ਟੂਕ।

ਸੁਭਟਨ ਸਾਥ ਮਹਾਨ ॥ ੨੭ ॥ ਇਕ ਗਾਹਕ[1] ਚਲਿ ਕਰਿ ਤਬਿ ਆਯੋ। ਹਾਥ ਜੋਰਿ ਕਰਿ ਬਾਕ ਸੁਨਾਯੋ। 'ਮਹਾਂਰਾਜ ! ਇਕ ਸੂਕਰ[2] ਭਾਰਾ। ਕਰਹਿ ਸਦਾ ਕ੍ਰਿਖਿ ਬ੍ਰਿੰਦ ਉਜਾਰਾ'॥੨੮॥ਸ਼੍ਰੀ ਹਰਿਗੋਵਿੰਦ ਸੁਨਤਿ ਅਨੰਦੇ। ਚਢੇ ਤੁਰੰਗਮ ਬਲੀ ਬਿਲੰਦੇ। ਜਾਹਕ ਆਗੈ ਕੀਨਿ ਪਯਾਨੇ। ਸੁਭਟ ਪਿਛਾਰੀ ਚਢਿ ਪ੍ਰਸਥਾਨੇ ॥੨੯॥ ਝਾਰ ਤਰੋ ਥਿਰ ਜਾਇ ਨਿਹਾਰਾ। ਸੁਨਤਿ ਸ਼ਬਦ ਸ਼ੂਕਰ ਭਭਕਾਰਾ। ਨਿਕਸਿ ਵਹਿਰ ਕੋ ਭਾਜਨੋ ਘਨੋ। ਸ਼੍ਰੀ ਹਰਿ-ਗੋਵਿੰਦ ਮਘਵਾ[3] ਮਨੋ॥੩੦॥ਗ੍ਰਸਨੋ ਚੰਦ ਕੋ ਦੌਰਨੋ ਰਾਹੂ[4]। ਚਹਤਿ ਛੁਰਾਇ ਨ ਛੋਰਹਿ ਤਾਹੂ। ਤਬਿ ਸਤਿਗੁਰ ਪੈਂਦਾ[5] ਲਲਕਾਰਾ। 'ਜਾਨ ਨ ਪਾਵੈ ਸੂਕਰ ਭਾਰਾ' ॥੩੧॥ ਸ਼੍ਰੀ ਗੁਰ ਕਰਨੋ ਤੁਰੰਗਮ ਧੀਰਾ। ਬੇਗ ਕਰਨੋ ਪੈਂਦੇ[6] ਢਰ ਬੀਰਾ। ਕੇਤਿਕ ਦੂਰ ਪਿਛਾਰੀ ਗਯੋ। ਕਰੇ ਨੇਰ ਸੂਕਰ ਥਿਰ ਭਯੋ ॥ ੩੨॥ ਤੋਮਰ ਹਿਤ ਮਾਰਨ ਸੰਭਾਰਾ। ਰਿਸਨੋ ਕੋਲ[7] ਅਰ ਰਹਨੋ ਜੁਝਾਰਾ[8]। ਘੁਰ ਘੁਰ ਕਰਤਿ ਸਮੁਖ ਕੋ ਆਯੋ। ਲਗਨੋ ਨ ਪੈਂਦ[9] ਪ੍ਰਹਾਰ ਚਲਾਯੋ॥ ੩੩॥ ਹਯ ਕੋ ਕਰੀ ਚੋਟ ਤਤਕਾਲਾ[10]। ਘਾਇਲ ਹ੍ਵੈ ਨਹਿੰ ਗਯੋ ਸੰਭਾਲਾ। ਬਿਖਮ ਭੂਮਿਕਾ ਮਹਿੰ[11]ਤਬਿ ਘੋਰਾ। ਛਰ ਪਥਕਨੋ[12]ਪਿਖਿ ਸੂਕਰ ਘੋਰਾ[13] ॥ ੩੪ ॥ ਗਿਰਨੋ ਪੈਂਦਖਾਂ ਨਹਿਨ ਸੰਭਾਰਨੋ। ਗੁਰ ਧਵਾਇ ਹਯ, ਜਥਹਿ ਨਿਹਾਰਨੋ। ਖੜਗ ਨਿਕਾਸੇ ਜਬਿ ਨਿਯਰਾਵਾ। ਰੁਪਨੋ ਕੋਲ ਸਨਮੁਖ ਹੀ ਆਵਾ ॥੩੫॥ ਖਰੀ ਦੂਰ ਸਭਿ ਚਮੂੰ ਨਿਹਾਰੈ। ਗੁਰੁ ਬਿਨਾਂ ਅਬਿ ਕੋ ਨਹਿੰ ਮਾਰੈ। ਅਤਿਸ਼ੈ ਨਿਕਟਿ ਆਇ ਜਬਿ ਗਯੋ। ਹਤਨ ਪ੍ਰਹਾਰ ਤੁਰੰਗ ਕੋ ਭਯੋ ॥ ੩੬ ॥ ਇਕ ਰਕਾਬ ਕੋ ਹੁਇ ਕਰਿ ਭਾਰ। ਸਤਿਗੁਰ ਕੀਨਸਿ ਖੜਗ ਪ੍ਰਹਾਰ। ਲਗਨੋ ਪ੍ਰਿਸ਼ਟ ਮਹਿੰ ਭਯੋ ਦੁਖੰਡ[14]। ਕਿਮ ਅਟ ਕਹਿ ਬਲਿ ਤੇਗ ਪ੍ਰਚੰਡ ॥ ੩੭ ॥ ਸਾਧੁ ਭਾਨਾ ਤਤਛਿਨ ਆਏ। ਮਾਸਲ[15]* ਬਲੀ ਕੋਲ ਦਿਖਰਾਏ[16]।ਨਿਕਸਿ ਬਦਨ ਤੇ ਅਗਨਿ ਸਰੀਖਾ[17]।ਗੁਰੁ ਅਰ ਇਕ ਭਾਨੇ ਕਹੁ ਦੀਖਾ॥੩੮॥ ਸ਼੍ਰੀ ਹਰਿਗੋਵਿੰਦ ਕੇ ਪਦ ਬੰਦੇ। ਚਲਨੋ ਚਹਤਿ ਚਿਤ

[1]ਜ਼ਿਮੀਂਦਾਰ। [2]ਸੂਰ। [3]ਇੰਦਰ। [4]ਚੰਦ੍ਰਮਾਂ ਨੂੰ ਗ੍ਰਸਕੇ ਰਾਹੂ ਜਿਵੇਂ ਦੌੜਿਆ ਸੀ (ਤਿਵੇਂ ਰਾਹੂ ਰੂਪ ਸੂਰ ਦੌੜਿਆ)। [5]ਪੈਂਦੇ ਨੂੰ। [6](ਘੋੜਾ) ਕਾਹਲਾ ਕੀਤਾ ਪੈਂਦੇ ਨੇ। [7]ਸੂਰਮਾ (ਪੈਂਦਾ) ਅੜ ਰਹਿਆ। [8]ਪੈਂਦੇ ਨੂੰ ਨਾ ਲਗਾ। [9](ਸੂਰ ਨੇ) ਘੋੜੇ ਨੂੰ ਚੋਟ ਕੀਤੀ। [10]ਅੱਖੀ ਝਾਂ ਵਿਚ। [11]ਡਰਕੇ ਡੂਬਕਿਆ। [12]ਭਿਆਨਕ। [13]ਦੋ ਟੋਟੇ। [14]ਮਾਸਲ=ਮਾਸ ਵਾਲਾ ਭਾਵ ਮੋਟਾ। [15]ਦੇਖਿਓ ਨੇ। [16](ਸੂਰ ਦੇ) ਮੂੰਹ ਵਿਚੋਂ ਕੋਈ ਅੱਗ ਵਰਗਾ (ਵਜੂਦ) ਨਿਕਲਿਆ।

*ਪਾ:—ਮਹਾਂ ਸੁ।

ਅਧਿਕ ਅਨੰਦੇ। ਬੂਝਨ ਭਾਨੇ ਸਾਹਿਬ ਤਬੈ।'ਅਹੈਂ ਕੌਨ?, ਮੁਹਿ ਕੋ ਕਹੁ ਸਬੈ'॥ ੩੯॥ ਸੁਨਿ ਤਿਨ ਅਪਨਿ ਪ੍ਰਸੰਗ ਸੁਨਾਯੋ। ਜਿਸ ਤੇ ਕੋਲ ਜਨਮ ਕੌ ਪਾਯੋ।'ਸ਼੍ਰੀ ਅਰਜਨ ਕੋ ਮੈਂ ਸਿਖ ਭਾਰੀ।ਮਾਤ ਗੰਗ ਜਬਿ ਬੀੜ ਪਧਾਰੀ ॥ ੪੦ ॥ ਗਯੋ ਬਤਾਵਤਿ ਆਗੇ ਤਹਾਂ। ਬ੍ਰਿਧ ਸਾਹਿਬ ਸੀ ਬੈਠੇ ਜਹਾਂ। ਪਿਖਿ ਸਸੈਦਨ ਕੋ ਗਿਰਾ ਉਚਾਰੀ।–ਗੁਰ ਘਰ ਨੇ ਭਾਜਤ ਕਿਤ ਧਾਰੀ?– ॥ ੪੧ ॥ ਸੁਨਿ ਮੈਂ ਕੋਪ ਕੀਨਿ ਲਖਿ ਬੈਠਾ[1]। ਜਾਨਿ ਅਜੋਗ ਨਾਕ ਮੈਂ ਐਂਠਾ[2]।–ਰਾਹਕ!ਤੂੰ ਗਵਾਰਹੀ ਰਹਸੋ। ਗੁਰ ਘਰਨੀਕਹੁਸਮੁਝਿਨ ਕਹਸੋ॥ ੪੨ ॥ ਨਹੀਂ ਸੁਭਾਵ ਜਾਤਿ ਕੋ ਜਾਵੈ। ਉਚਿਤ ਨ ਜਾਨੈ, ਤਊ ਅਲਾਵੈ–। ਪਿਖਿ ਮਮ ਕੋਪ ਸ੍ਰਾਪ ਤਬਿ ਦੀਨਾ।–ਧਰਹੁ ਨੀਚ ਸੂਕਰ ਤਨ ਪੀਨਾ[3]–॥ ੪੩॥ ਸੁਨਿ ਮੈਂ ਸ੍ਰਾਪ ਰਿਦੇ ਪਛੁਤਾਏ।–ਬ੍ਰਿਧ ਕੋ ਬਾਕ ਸਾਚ ਹੁਇ ਜਾਏ–। ਹੋਇ ਦੀਨ ਮੈਂ ਬੂਝ ਫੇਰਾ।–ਸ੍ਰਾਪ ਅੰਤ ਕਬਿ ਹੁਇ ਹੈ ਮੇਰਾ?–॥੪੪॥ਮਮ ਬਿਨਤੀ ਸੁਨਿ ਕਰੁਨਾ ਧਰੀ। ਸ੍ਰਾਪ ਅੰਤ ਭਾਖਜੋ ਤਿਸ ਘਰੀ।–ਸ਼੍ਰੀ ਗੁਰ ਅਰਜਨ ਕੇ ਹੁਇਂ ਨੰਦ। ਆਯੁਧ ਧਾਰਨਿ ਬਿਖੈ ਬਿਲੰਦ॥ ੪੫ ॥ ਕਰਤਿ ਅਖੇਰ ਤੋਹਿ ਕਹੁ ਮਾਰੈਂ। ਤਨ ਬਿਰਾਹ ਤੇ[4] ਤਬਹਿ ਉਧਾਰੈਂ–।ਤਬਿ ਕੋ ਮੈਂ ਸੂਕਰ ਤਨ ਪਾਇ। ਬਿਚਰਤਿ ਰਹਸੋ ਵਡਾਲੀ ਥਾਇਂ॥੪੬॥ ਅਬਿ ਸਤਿ-ਗੁਰ ਨੇ ਆਨਿ ਉਧਾਰਾ[5]। ਖਿਲਤਿ ਅਖੇਰ ਮੋਹਿ ਕੋ ਮਾਰਾ[6]। ਇਮ ਕਹਿ ਪਰਮ ਗਤੀ ਕਹੁ ਗਯੋ । ਭਾਨਾ ਸਾਧੁ ਸੁਨਿ ਬਿਸਮਯੋ ॥ ੪੭ ॥ ਤਹਾਂ ਦਮਦਮਾ ਕੁਛ ਬਨਿਵਾਇ*। ਬੈਠੇ ਪੈਂਦਾ ਲੀਨਿ ਬੁਲਾਇ। ਬੂਝੀ ਕੁਸ਼ਲ ਕੀਨਿ ਸਨਮਾਨਾ। ਕਿਤਿਕ ਦੇਰਿ ਮਹਿਂ ਕੀਨਿ ਪਯਾਨਾ॥੪੮॥ਭਾਨੇ ਸਾਥ ਕਥਤਿ ਗਥ ਆਏ। 'ਜੋ ਸਿਖ ਬ੍ਰਿਧ ਕੀ ਨਿੰਦ ਅਲਾਏ। ਸੁਨਿ ਕੈ ਸ੍ਰਾਪ ਸਭਿਨਿ ਦੁਖ ਮਾਨਾ। ਸੋ ਤਨ ਧਰਿ ਮ੍ਰਿਗ ਪੰਛੀ ਨਾਨਾ ॥ ੪੯ ॥ ਹਿਤ ਅਖੇਰ ਕੇ ਤਿਨਹਿਂ ਸੰਘਾਰੋਂ। ਅਘ ਮਿਟਾਇ ਕਰਿ ਸਿੱਖ ਉਧਾਰੋਂ'। ਇਮ ਕਹਿ ਸੁਧਾ ਸਰੋਵਰ ਆਏ। ਬੈਠਿ ਅਕਾਲ ਤਖਤ ਛਬਿ ਪਾਏ ॥ ੫੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਅਖੇਰ ਪ੍ਰਸੰਗ' ਬਰਨਨੰ ਨਾਮ ਦਸਮੋ ਅੰਸੁ ॥ ੧੦ ॥

੧੧.[ਸ਼ਿਕਾਰ। ਬਾਸਰਕੇ ਤੇ ਬੀੜ ਦਰਸ਼ਨ]।

ਦੋਹਰਾ ॥ ਇਸ ਬਿਧਿ ਹਰਿਗੋਵਿੰਦ ਗੁਰੁ ਕਰਤਿ ਬਿਲਾਸ ਉਲਾਸ[6]।ਦਾਸਨਿ

[1](ਬਾਬੇ ਬੁੱਢੇ ਜੀ ਨੂੰ) ਬੈਠਾ ਦੇਖਕੇ। [2]ਨੱਕ ਵੱਟਿਆ (ਤੇ ਮੈਂ ਆਖਿਆ)। [3]ਮੋਟਾ ਤਨ। [4]ਸੂਰ ਦੇ ਸਰੀਰ ਤੋਂ। [5]ਮੁਕਤ ਕੀਤਾ। [6]ਆਨੰਦ ਨਾਲ। *ਇਥੇ ਪਹਿਲੇ ਦਮਦਮਾ ਸੀ ਹੁਣ ਗੁਰਦੁਆਰਾ ਬਣ ਗਿਆ ਹੋਇਆ ਹੈ ਤੇ ਨਾਮ ਦਮਦਮਾ ਸਾਹਿਬ ਹੀ ਹੈ।

ਕੋ ਹਰਿ ਤ੍ਰਾਸ ਕੋ ਦੇਂ ਆਪਨਿ ਭੁਰਵਾਸ ॥ ੧ ॥ ਚੌਪਈ ॥ ਏਕ ਦਿਵਸ ਸ਼੍ਰੀ ਅੰਮ੍ਰਿਤਸਰ ਕੋ।ਤਟ ਪਰ ਬੈਠੇ ਮੱਜਨ ਕਰਿ ਕੇ। ਦੁਖਭੰਜਨਿ ਬਦਰੀ ਅਸਥਾਨ। ਸੁਭਟ ਮਸੰਦ ਸਿੱਖ ਤਹਿਂ ਆਨਿ ॥ ੨ ॥ ਸਤਿਗੁਰ ਕੇ ਚਹੁੰ ਗਿਰਦ ਸੁਹਾਏ। ਜਥਾ ਚੰਦ ਪਰਵਾਰਨਿ ਪਾਏ[1]। ਦੁਖ ਭੰਜਨਿ ਕੋ ਸਕਲ ਪ੍ਰਸੰਗ। ਭਾਨਾ ਬੂਝਤਿ ਭਾ ਗੁਰੁ ਸੰਗ ॥ ੩ ॥ ਸ਼੍ਰੀ ਹਰਿ ਗੋਬਿੰਦ ਤਥਹਿ ਬਖਾਨਾ। 'ਇਸ ਬਦਰੀ ਤੇ ਤੀਰਥ ਜਾਨਾ।ਕੁਛ ਚੌਥੇ ਸਤਿਗੁਰ ਕਰਿ ਗਏ। ਸ਼੍ਰੀ ਗੁਰੁ ਪੰਚਮ ਖੋਜਤਿ ਭਏ ॥ ੪ ॥ ਰਾਜ ਸੁਤਾ ਕੁਸ਼ਟੀ ਪਤਿ ਧਰਨੋ। ਆਪਿ ਜਾਇ ਕਿਤ ਮਾਂਗਨਿ ਕਰਨੋ।ਬਾਇਸ ਕੋ ਪਿਖਿਕੁਸ਼ਟੀ ਗਿਰਨੋ।ਜਲ ਮੱਜਨ ਤੇ ਭਾ ਤਨ ਹਰਨੋ[2]॥੫॥ ਆਇ ਪਿਖਨੋ ਪਰਤੀਤ ਨ ਧਰੈ।—ਅਪਰ ਪੁਰਖ ਇਹੁ[3]—ਸ਼ੰਕਾ ਕਰੈ। ਸ਼੍ਰੀ ਸਤਿਗੁਰ ਜੀ ਨਿਕਟਿ ਸਿਧਾਰੀ। ਸਗਰੀ ਗਾਥਾ ਦੁਹਿਨਿ ਉਚਾਰੀ ॥ ੬ ॥ ਸੁਨਿ ਪ੍ਰਸੰਨ ਹੁਇ ਗੁਰ ਤਬਿ ਕਹਾ। —ਤੋਰੋ ਪਤਿ ਇਹੁ ਕੁਸ਼ਟੀ ਅਹਾ। ਚਲਿ ਹਮ ਕੋ ਸੋ ਥਾਨ ਦਿਖਾਵਹੁ।ਮਨ ਬਾਂਛਤਿ ਬਰ ਹਮ ਤੇ ਪਾਵਹੁ—॥ ੭ ॥ ਆਇ ਸੰਗ ਲੈ ਗੁਰੁ ਕੋ ਇਹਾਂ। ਕਰਨੋ ਬਿਲੋਕਨ ਤੀਰਥ ਮਹਾਂ। ਬਦਰੀ ਕੋ ਦੁਖਭੰਜਨਿ ਨਾਮ। ਸ਼੍ਰੀ ਗੁਰ ਪਿਤ ਰਾਖਨੋ ਅਭਿਰਾਮ* ॥ ੮ ॥ ਕਰਿਵਾਈ ਪਾਕੀ ਸੋਪਾਨ[4]। ਸ਼੍ਰੀ ਹਰਿ-ਮੰਦਿਰ ਬੀਚ ਮਹਾਨ। ਕੁਸ਼ਟਿ ਤ੍ਰਿਯਾ ਨੇ ਜਾਚਨੋ ਬਰ ਕੋ।—ਪ੍ਰਭੁ ਜੀ!ਦਿਹੁ ਸਮਾਜ ਸਭਿ ਘਰ ਕੋ--॥੯॥ਤਬਿ ਸਤਿਗੁਰ ਤ੍ਰਿਯ ਪਿਤਾ ਬੁਲਾਯੋ।ਪੱਟੀ† ਪੁਰਿ ਜਿਨ ਰਾਜ ਕਮਾਯੋ। ਨਿਕਟਿ ਬਿਠਾਇ ਪ੍ਰਸੰਗ ਸੁਨਾਵਾ--ਪਤਿਬ੍ਰਤ ਤੇਰੀ ਸੁਤਾ ਕਮਾਵਾ ॥ ੧੦ ॥ ਪਤਿ ਕੁਸ਼ਟੀ ਕੋ ਰਹਿ ਕਰਿ ਸੰਗ। ਅਬਿ ਇਹ ਭਯੋ ਰੋਗ ਬਿਨ ਅੰਗ। ਤੂੰ ਸੁਤ ਹੀਨ, ਸੁਤਾ ਸੁਤ ਜਾਨ[5]। ਦੇਹੁ ਰਾਜ ਅਬਿ, ਬਿਨਸਹਿਂ ਪ੍ਰਾਨ ॥ ੧੧ ॥ ਭਯੋ ਬ੍ਰਿਧ ਭਵ ਬੈਸ ਬਿਹਾਈ।ਲੈ ਗਮਨਹੁ ਅਬਿ ਸੰਗ ਜਵਾਈ—। ਗੁਰ ਬਚ ਮਾਨਯੋ, ਮ੍ਰਿਤੁ ਢਿਗ ਜਾਨੀ। ਦੇਤਿ ਭਯੋ ਅਪਨੀ ਰਜਧਾਨੀ ॥ ੧੨ ॥ ਯਾਂਤੇ ਭਾਨਾ ! ਸੁਨਿ ਦੈ ਕਾਨ । ਮਹਿਮਾ ਮਹਾਂ ਸੁਧਾਸਰ ਜਾਨਿ। ਗੰਗ ਜਮਨ ਸਰਸੁਤਿ[6] ਕੁਰਖੇਤ ।

[1]ਜਿਵੇਂ ਚੰਦ ਨੂੰ ਪਰਵਾਰ ਪਿਆ ਹੁੰਦਾ ਹੈ। [2]ਨਵਾਂ ਨਿਰੋਆ। [3]ਇਹ ਉਪਰਾ ਆਦਮੀ ਹੈ। [4]ਪੌੜੀਆਂ। [5]ਪੁੱਤ੍ਰੀ ਨੂੰ ਹੀ ਪੁੱਤ੍ਰ ਜਾਣ। [6]ਸਰਸ੍ਵਤੀ। *ਇਹ ਪ੍ਰਸੰਗ ਪਿਛੇ ਰਾਸ ੨ ਅੰਸੂ ੩੭, ੩੮, ੩੯ ਵਿਚ ਆ ਚੁਕਾ ਹੈ। †ਪੱਟੀ ਮਾਝੇ ਵਿਚ ਹੈ। ਪਰਾਤਨ ਸਮੇਂ ਇਸਦਾ ਨਾਮ 'ਚੀਨਾ ਪਤੀ' ਸੀ, ਜਿਸ ਤੋਂ ਹੁਣ 'ਪੱਟੀ' ਮਾਤ੍ਰ ਰਹਿ ਗਿਆ ਹੈ। ਯਰਗਮਾਲ ਵਿਚ ਆਂਦਾ ਚੀਨੀ ਸ਼ਾਹਜ਼ਾਦਾ ਏਥੇ ਰਖਿਆ ਗਿਆ ਸੀ।

ਕਾਂਸ਼ੀ, ਅਰੁ ਪਰਯਾਗ ਸਮੇਤ ॥੧੩॥ ਨਈਮਖਾਰ[1], ਬ੍ਰਿੰਦਾਬਨ, ਮਥਰਾ ਦ੍ਵਾਰਾਵਤੀ[2], ਰਾਮਪੁਰਿ, ਸੁਥਰਾ[3]। ਗਯਾ, ਗੋਮਤੀ, ਨਦਿ ਗੋਦਾਵਰਿ। ਅਪਰ ਨਰਮਦਾ[4], ਮਾਨਸਰੋਵਰ ॥ ੧੪ ॥ ਪੁਰੀ ਅਯੁੱਧਜਾ, ਅਰੁ ਕੇਦਾਰ। ਪੁਸ਼ਕਰ ਦੇਵ ਸਥਾਨ ਉਦਾਰ। ਨਦੀ ਗੰਡਕਾ ਬਰ ਗਿਰ ਨੀਲਾ। ਥਲ ਰਿਖਿ ਸਿੱਧਨਿ ਜਹਿੰ ਰਚਿ ਲੀਲਾ ॥ ੧੫ ॥ ਰਿਖੀਕੇਸ਼, ਆਵੰਤਿ,ਕਟਾਖ[5]। ਤੀਰਥ ਅਨਗਨ ਜੇ ਅਭਿਲਾਖ[6]। ਕਲਿ ਮਹਿੰ ਇਨ ਕਹੁ ਮਹਾਂ ਪ੍ਰਤਾਪ। ਇਹਾਂ ਆਨਿ ਸਭਿ ਖੋਵੈਂ ਪਾਪ ॥ ੧੬ ॥ ਨਹੀਂ ਸੁਧਾਸਰ ਕੇ ਸਮ ਕੋਇ। ਭਜਨ ਅਖੰਡ ਪ੍ਰਭੂ ਕੋ ਹੋਇ। ਸਰਬ ਕਾਮਨਾ ਪੁਰਵਹਿੰ ਮਨ ਕੀ। ਜੋ ਮੱਜਹਿੰ ਕਰਿ ਸੁਚਤਾ ਤਨ ਕੀ[7] ॥੧੭॥ ਬਹੁ ਮਹਿਮਾ ਸ਼੍ਰੀ ਮੁਖ ਤੇ ਕਹਿ ਕੈ। ਚਲੇ ਕਰਤਿ ਪ੍ਰਦਛਨਾ ਚਹਿ ਕੈ। ਤਖਤ ਅਕਾਲ ਬੈਠਿ ਮਨ ਭਾਏ। ਮੰਦਿਰ ਬਿਖੈ ਬਹੁਰ ਗੁਰੁ ਆਏ ॥ ੧੮ ॥ ਏਕ ਦਿਵਸ ਪਾਵਸ ਕੇ ਮਾਂਹੀ[8]। ਛਾਇ ਗਗਨ ਘਨ, ਘਾਮ ਸੁ ਨਾਂਹੀ[9]। ਹੋਤਿ ਸਕਾਰ[10] ਸ਼ਿਕਾਰ ਪਧਾਨੇ। ਜਿਤ ਬਾਸਰਕੇ* ਗ੍ਰਾਮ ਸਥਾਨੇ॥ ੧੯ ॥ ਸ਼੍ਰੀ ਗੁਰ ਅਮਰਦਾਸ ਕੋ ਥਾਨਾ। ਕਰਿ ਦਰਸ਼ਨ ਕੋ ਬੰਦਨ ਠਾਨਾ। ਸੰਗ ਸੁਭਟ ਸਾਧੂ ਅਰੁ ਭਾਨਾ। ਕਰਿ ਬੰਦਨ ਕੋ ਬਾਕ ਬਖਾਨਾ ॥ ੨੦ ॥ 'ਪ੍ਰਭੁ ਜੀ! ਇਹੁ ਸਥਾਨ ਕਿਸ ਕੇਰਾ?। ਭਾਉ ਨੰਮ੍ਰਤਾ ਧਰਿ ਤੁਮ ਹੇਰਾ?'। ਸੁਨਿ ਸਤਿਗੁਰ ਸਭਿ ਕਥਾ ਸੁਨਾਈ। 'ਸ਼੍ਰੀ ਗੁਰ ਅਮਰ ਛਪੇ ਇਸ ਥਾਈਂ ॥ ੨੧ ॥ ਬ੍ਰਿਧ ਸਾਹਿਬ ਤਬਿ ਆਇ ਨਿਕਾਰੇ'। ਸੁਨਿ ਕਰਿ ਗਾਥ ਅਨੰਦਤਿ ਸਾਰੋ। ਕਿਤਿਕ ਸਮੈਂ ਤਹਿੰ ਬੈਠਨ ਕਰਿ ਕੈ। ਗਮਨੇ ਪੁਨ ਤੁਰੰਗ ਪਰ ਚਰਿ ਕੈ ॥ ੨੨ ॥ ਮੰਦ ਮੰਦ ਮਾਰਗ ਮਹਿੰ ਜਾਤੇ। ਭਾਨੇ ਸੰਗ ਕਰਤਿ ਸਭਿ ਬਾਤੈਂ। ਬਰੇ ਬੀਰ ਮਹਿੰ ਬੀਰਨ ਬੀਰ[11]। ਬ੍ਰਿਧ ਸਾਹਿਬ ਇਸ ਥਲ ਕੇ ਤੀਰ ॥ ੨੩ ॥ ਪਾਸ ਚਲਤਿ ਗੁਰ ਕੇ, ਗੁਰਦਾਸ। ਤਿਸ ਦਿਸ਼ਿ ਦੇਖਿ ਕਹਯੋ ਸੁਖਰਾਸ। 'ਬ੍ਰਿਧ ਸਾਹਿਬ ਕੋ ਬਸਨ ਸਥਾਨ। ਹੁਤੋ ਕਹਾਂ?ਤਿਹ ਕਰਹੁ ਪਛਾਨ॥ ੨੪ ॥ਚਿਰ ਲਗਿ ਸੰਗ

---

[1]ਸੀਤਾਪੁਰ ਜ਼ਿਲੇ ਦੇ ਵਿਚ ਇਕ ਤੀਰਥ। [2]ਦ੍ਵਾਰਕਾ। [3]ਥਾਨੇਸ਼ਰ। [4]ਨਰਬਦਾ ਨਦੀ। [5]ਕਟਾਸ। [6]ਜੇ ਅਣਗਿਣਤ ਤੀਰਥ ਹਨ (ਇਸ ਅੰਮ੍ਰਿਤਸਰ ਦੀ)ਇੱਛਾ ਕਰਦੇ ਹਨ। [7]ਇਕ ਦਿਨ ਬਰਖਾ ਰੁਤ ਵਿਖੇ। [8]ਅਕਾਸ਼ ਵਿਚ ਬੱਦਲ ਛਾਏ ਧੁੱਪ (ਮੂਲੋਂ) ਨਹੀਂ ਸੀ। [9]ਸਵੇਰ ਹੁੰਦਿਆਂ। [10]ਬੀੜ ਵਿਚ ਵਡੇ ਬੀਰਾਂ ਦੇ ਬੀਰ (ਸ਼੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ)।

*ਬਾਸਰ ਕੇ ਦਾ ਪ੍ਰਯੋਗ ਪਿੱਛੇ ਰਾਸ ੧ ਅੰਸੂ ੩੫, ੩੬ ਵਿਚ ਆ ਚੁਕਾ ਹੈ।

ਰਹੋ ਤੁਮ ਦੋਊ। ਗੁਰ ਘਰ ਕੇ ਅੱਗੂ[1] ਸਿਖ ਜੋਊ[2]। ਸੁਨਤਿ ਚਲਨ ਗੁਰ ਦਾਸ ਅਗਾਰੀ। ਤਿਹ ਸਥਾਨ ਕੀ ਕੀਨਿ ਚਿਨਾਰੀ ॥ ੨੫ ॥ ਹਟਿ ਕਰਿ ਕਹਨੋ 'ਆਪ ਇਤ ਆਵਹੁ। ਚਹਹੁ ਜੁ ਥਲ ਤਿਸ ਦਰਸ਼ਨ ਪਾਵਹੁ'। ਸੁਨਤਿ ਥਾਕ ਹਯ ਕੋ ਤਬਿ ਪ੍ਰੇਰਾ। ਤੁਰਤ ਪੁਨੀਤ ਥਾਨ ਕੋ ਹੇਰਾ ॥੨੬॥ ਬ੍ਰਿਧ ਸਮ ਜਾਨਿ ਕਰੀ ਤਬਿ ਬੰਦਨ। ਸਿਮਰਿ ਸਿਮਰਿ ਤਿਨ ਕੇ ਗੁਨ ਬ੍ਰਿੰਦਨ। ਭਾਨਾ ਭੂਰ ਭਾਵਨਾ ਕਰਿਕੈ।ਨਮੋ ਕੀਨਿ ਭੂਤਲ ਸਿਰ ਧਰਿਕੈ॥ ੨੭ ॥ ਅਪਰ ਸਰਬ ਹੀ ਬੰਦਨ ਠਾਨੈਂ।ਪਿਖਿ ਸ਼੍ਰੀ ਸਤਿਗੁਰ ਥਾਕ ਬਖਾਨੈਂ। 'ਮੰਜੀ ਸੁੰਦਰ ਇਹਾਂ ਬਨਾਵਹੁ। ਹੋਤਿ ਪ੍ਰਾਤ ਕੇ ਸਭਿ ਸੁਧਰਾਵਹੁ' ॥ ੨੮॥ ਆਇਸੁ ਦੀਨਸਿ ਕਰਨ ਅਹਾਰੂ। ਫਰਸ਼ ਕਰਾਇ ਥਿਰੇ ਥਲ ਚਾਰੂ। 'ਬੀੜ ਭਯੋ ਗੁਰ ਕੋ ਕਿਸ ਭਾਂਤਿ?'।ਭਾਨੇ ਬੂਝਨਿ ਕੀਨਿ ਬ੍ਰਿਤਾਂਤ ॥੨੯॥ ਤਬਿ ਸਤਿਗੁਰ ਸਭਿ ਗਾਥ ਸੁਨਾਈ।'ਜੈਮਲ ਫੱਤੇ ਸ਼ਾਹ[3] ਲਰਾਈ।ਚਲਿ ਅਕਬਰ ਸ਼੍ਰੀ ਗੁਰ ਢਿਗ ਆਯੋ। ਮਾਹਮਾ ਜਾਨੀ ਸੀਸ ਨਿਵਾਯੋ ॥ ੩੦ ॥ ਇਹ ਸਭਿ ਅਰਪੇ ਗ੍ਰਾਮ ਅਕੋਰ। ਕਹਿ ਬਹੁ ਬਾਰ ਨਿਹੋਰਿ ਨਿਹੋਰਿ। ਤਬਿ ਕੋ ਬੀੜ ਗੁਰੂ ਢਿਗ ਰਹਨੋ। ਬ੍ਰਿਧ ਸਾਹਿਬ ਬਹੁ ਥਾਸਾ ਲਹਨੋ' ॥ ੩੧ ॥ ਇੱਤਮਾਦਿਕ ਬਹੁ ਥਾਕ ਬਿਲਾਸ। ਕਰਤਿ ਰਹੇ ਮੁਖ ਕਮਲ ਪ੍ਰਕਾਸ਼। ਸੁੰਦਰ ਸੁਖਦ ਸਥਨ ਘਨ ਛਾਯਾ। ਸੀਤਲ ਸਮੈਂ ਸਭਿਨਿ ਮਨ ਭਾਯਾ ॥ ੩੨ ॥ ਪੌਨ ਗੌਨ ਕੋ ਨਿਬਹਤਿ ਮੰਦ[4]।ਸ਼੍ਰੀ ਹਰਿਗੋਵਿੰਦ ਦਿਪਤਿ ਅਨੰਦ। ਚਹੁੰਦਿਸ਼ਿ ਮੈਂ ਹਰਿਆਵਲ ਦਿਖੀਅਤਿ। ਇੰਦ੍ਰ ਬਧੂ[5] ਬ੍ਰਿੰਦੈਂ ਬਿਚ ਪਿਖੀਅਤਿ ॥ ੩੩॥ ਜਨੁ ਅਵਨੀ ਮਨ ਆਨੰਦ ਪੋਈ[6]। ਨੀਲ ਓਢਨੀ ਲੀਨੀ ਸੋਈ। ਬਹੁਤ ਬਹਾਰ ਬਿਲੋਕਤਿ ਗੁਰੂ। ਇਤ ਉਤ ਬਿਚਰਤਿ ਜਨੁ ਅਰਿਚੁਰੂ[7] ॥ ੩੪ ॥ ਸ੍ਵਾਦ ਬਿਬਿਧ ਬਿਧਿ ਤਮਾਰ ਅਹਾਰਾ। ਸੂਪਨਿਕਾਰ ਪਰੋਸਨੋ ਥਾਰਾ। ਪਾਵਨ ਅਵਨੀ ਕੋ ਕਰਿ ਲਯਾਏ। ਚੰਦਨ ਚੌਂਕੀ ਗੁਰੂ ਸੁਹਾਏ॥ ੩੫ ॥ ਲੈ ਪਾਨੀ, ਜੁਗ ਪਾਨ ਪਖਾਰੇ। ਕਵਲ ਕਰੇਂ ਮੁਖ ਕਵਲ ਸੁਧਾਰੇ। ਚਿਤ ਬਾਂਛਤਿ ਭੋਜਨ ਕੋ ਖਾਇ। 'ਸਭਿ ਕੋ ਪਹੁੰਚਨੋ' ਸੁਧਿ

---

[1]ਮੁਖੀ। [2]ਜੈਮਲ ਫੱਤੇ ਤੇ ਸ਼ਾਹ (ਅਕਬਰ) ਦੀ। [3]ਹਵਾ ਦੀ ਚਾਲ ਹੌਲੀ ਹੌਲੀ ਹੋ ਰਹੀ ਹੈ। [4]ਚੰਚ ਵਹੁਟੀਆਂ। [5]ਪੋਚੀ ਗਈ। [6]ਇਧਰ ਉਧਰ ਸ਼ੇਰ ਵਾਂਗ ਵਿਚਰ ਰਹੇ ਹਨ। [ਅਰਿ+ਚੁਰੂ=ਹਰਨ ਦਾ ਵੈਰੀ–ਸ਼ੇਰ]। [7]ਚੁਲੇ ਕਰਕੇ।

*ਪਾ:–ਅਤਿ ਉਰ।

ਮੰਗਵਾਇ॥੩੬॥ਤਬਿ ਦਾਸਨ ਪਰਯੰਕ ਡਸਾਵਾ।ਆਸਤਰਨ ਉੱਜਲ ਸੋਂ ਛਾਵਾ। ਤਿਸ ਪਰ ਪਉਢੇ ਹਿਤ ਬਿਸਰਾਮ। ਉਠੇ ਪੁਨਹਿ ਦਿਨ ਬਾਕੀ ਜਾਮ ॥ ੩੭ ॥ ਕਰਜੋ ਪਾਨ ਸੁੱਖਾ ਸੁਖਦਾਏ*। ਸੁਚਤਾ ਕਰਿ ਸ਼ਨਾਨ ਹਰਖਾਏ। ਪਹਿਰੇ ਬਸਤ੍ਰ ਬਿਸਦ ਬਰ ਝੀਨੇ[1]। ਸ਼ਸਤ੍ਰ ਜਥੋਚਿਤ ਧਾਰਨ ਕੀਨੇ ॥ ੩੮ ॥ ਥਲ ਮੰਜੀ ਕੇ ਪੁਨ ਚਲਿ ਗਏ। 'ਪੁੰਨ ਥਾਨ ਇਹੁ' ਉਚਰਤਿ ਭਏ। 'ਜੋ ਨਰ ਦਰਸ਼ਨ ਕੇ ਹਿਤ ਆਵੈ। ਕਸੋਂ ਨ ਕਾਮਨਾ ਮਨ ਕੀ ਪਾਵੈ ? ॥੩੯॥ ਸਮਾਂ ਪਾਇ ਮੇਲਾ ਲਗਿ ਜੈ ਹੈ। ਖਸ਼ਟਕੋਸ ਗੁਰ ਪੁਰਿ ਤੇ ਐਹੈਂ[2]। ਹਯ ਆਰੂਢ ਭਏ ਤਬਿਪ੍ਰੇਰਾ। ਹੋਰਤਿ ਖੇਲਿ ਅਖੇਰ ਘਨੇਰਾ॥ ੪੦ ॥ ਸੁਧਾਸਰੋਵਰ ਕੋ ਚਲਿ ਆਏ। ਸੰਗ ਸਰਬ ਹੀ ਭਟ ਸਮੁਦਾਏ। ਤਖਤ ਅਕਾਲ ਸੁ ਲਗਜੋ ਦਿਵਾਨ। ਦੇਖਿ ਉਠੇ ਸਭਿ ਹਿਤ ਸਨਮਾਨ ॥ ੪੧ ॥ ਬੰਦਨ ਕਰਿ ਬੈਠੇ ਤਿਹ ਸਮੈਂ। ਸੋਦਰ ਪਠਿ ਸਗਰੇ ਤਬਿ ਨਿਮੈ। ਸ਼੍ਰੀ ਗੁਰ ਉਠਿ ਹਰਿਮੰਦਿਰ ਗਏ।ਕਰੀ ਪ੍ਰਦਛਨਾ ਬੰਦਤਿ ਭਏ॥੪੨॥ਪੁਨ ਨਿਜ ਮੰਦਿਰ ਗਏ ਗੁਸਾਈਂ। ਸੁਪਤ ਜਥਾਸੁਖ ਰਾਤਿ ਬਿਤਾਈ। ਭਈ ਪ੍ਰਭਾਤਿ, ਕੀਨਿ ਤਨ ਮੱਜਨ। ਬੈਠੇ ਗੁਰ ਚਹੁੰਦਿਸ਼ਿ ਮਿਲ ਸੱਜਨ ॥੪੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਅਖੇਰ ਪ੍ਰਸੰਗ' ਬਰਨਨੰ ਨਾਮ ਇਕਾਦਸ਼ਮੋ ਅੰਸੁ ॥ ੧੧ ॥

੧੨. [ਸ਼੍ਰੀ ਚੌਲ੍ਹਾ ਸਾਹਿਬ ਦਰਸ਼ਨ]।

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੁ ਕੌਤਿਕ ਦਿਵਸ ਬਿਤਾਇ। ਪਾਵਸ ਮਾਸ ਸੁ ਭਾਦ੍ਰਪਦ[3] ਆਵਤਿ ਭਾ ਸੁਖਦਾਇ ॥ ੧ ॥ ਚੌਪਈ ॥ ਇਕ ਦਿਨ ਬੈਠੇ ਕ੍ਰਿਪਾ ਨਿਧਾਨਾ। ਬ੍ਰਿੰਦ ਮਸੰਦਨ ਸੰਗਿ ਬਖਾਨਾ। 'ਲਿਖੋ ਹੁਕਮ ਨਾਮੇ ਸਭਿ ਥਾਨ। ਜਹਿਂ ਸਿਖ ਸੰਗਤਿ ਅਹੈ ਮਹਾਨ ॥ ੨ ॥ ਤੀਰਥ ਤਰਨ-ਤਾਰਨ ਚਲਿ ਆਵੈਂ। ਦਿਵਸ ਦਰਸ਼† ਕੇ[4]ਦਰਸ਼ਨ ਪਾਵੈਂ। ਕਰਹਿਂ ਸ਼ਨਾਨ ਲਹੈਂ ਫਲ ਚਾਰ'। ਸੁਨਜੋ ਮਸੰਦਨ, ਲਿਖੇ ਸੁਧਾਰਿ ॥ ੩ ॥ ਭਾਦ੍ਰੋਂ ਵਦਿ ਦਸਮੀ ਜਬਿ ਆਈ। ਸ਼੍ਰੀ ਸਤਿਗੁਰੁ ਤਯਾਰੀ ਕਰਿਵਾਈ।ਸਭਿ ਪਰਿਵਾਰ ਸਾਥ ਭਾ ਤਯਾਰ। ਤੀਰਥ ਕਰਨਿ ਸ਼ਨਾਨ ਉਦਾਰ ॥੪॥ ਚਢਿ ਦਮੋਦਰੀ ਸਮੰਦਨ ਮਾਂਹੀ। ਅਪਰ ਨਾਨਕੀ ਚਲੀ ਮੁਵਾਹੀ। ਸੁਨੁਖਾ ਖੇਮ ਕੁਇਰ ਚਢਿ ਡੋਰੇ। ਸੰਗਤਿ ਸੰਗ ਚਲੀ ਬਹੁ ਔਰੇ ॥ ੫ ॥ ਗੁਰੁ

[1]ਬ੍ਰੀਕ। [2]ਛੇ ਕੋਹ ਤੋਂ ਸ਼੍ਰੀ ਅੰਮ੍ਰਿਤਸਰ ਜੀ ਤੋਂ (ਲੋਕ) ਆਯਾ ਕਰਨਗੇ। [3]ਭਾਦੋਂ ਦਾ ਮਹੀਨਾ। [4]ਅਮਾਵਸ ਦੇ ਦਿਨ। *ਦੇਖੋ ਰਾਸ ੪ ਅੰਸੂ ੪੪ ਅੰਕ ੧੧ ਦੀ ਹੇਠਲੀ ਟੂਕ।

†ਪਾਃ-ਪੂਰਬ।

ਤਨੁਜਾ ਬੀਰੋ ਬਡਭਾਗਨ। ਮਾਤਾ ਸੰਗ ਚਢੀ ਹਰਖਤਿ ਮਨ। ਸ਼੍ਰੀ ਸਤਿਗੁਰੁ ਆਏ ਦਰਬਾਰ। ਕਰੀ ਪ੍ਰਦਛਨਾ ਬੰਦਨ ਧਾਰਿ ॥ ੬ ॥ ਸਗਰੇ ਸੰਗ ਵਹਿਰ ਭਏ ਆਇ। ਚਢਿ ਖਾਸੇ[1] ਪਰ ਗੁਰੂ ਸੁਹਾਇ। ਅਲੀਰਾਇ ਸੁਰਜਮਲ ਸੰਗ। ਤੇਗ ਬਹਾਦਰ ਚਢੇ ਤੁਰੰਗ॥੭॥ਸਮੈਦਨ ਪਰ ਗੁਰਦਾਸ ਚਢਾਏ।ਅਪਰ ਚਲੇ ਸਭਿ ਹਯ ਹਰਖਾਏ।ਬਡੀ ਭੀਰ ਮਾਰਗ ਮਹਿੰ ਚਾਲੇ। ਸੁਭਟ ਮਸੰਦ ਲੀਏ ਗਨ ਨਾਲੇ ॥ ੮ ॥ ਭੇਢਕ ਜਾਮ ਬਿਖੈ ਚਲਿ ਗਏ। ਤੀਰਥ ਦਰਸ ਬਿਲੋਕਤਿ ਭਏ। ਪੂਰਬ ਦਿਸ਼ਿ ਕੋ ਕਰਨੋ ਨਿਵੇਸ।ਉਤਰਨੋ ਆਨਿ ਕੁਟੰਬ ਅਸ਼ੇਸ਼ ॥ ੯ ॥ ਖਾਨ ਪਾਨ ਆਛੇ ਕਰਿਵਾਏ। ਕਰਤਿ ਬਿਲਾਸਨ ਦਨੋਸ ਬਿਤਾਏ। ਤੀਰਥ ਸ਼੍ਰੀ ਅਰਜਨ ਜਿਮ ਕਰਨੋ। ਸਰਥ ਪ੍ਰਸੰਗ ਸੁ ਗੁਰੂ ਉਚਰਨੋ॥੧੦॥ਭਾਨਾ ਆਦਿ ਸੁਨਤਿ ਹਰਿਖਾਏ।ਭੂੰਦਸਮੀ ਚੌਦਸ਼ ਨਰ ਆਏ। ਧਰਹਿੰ ਅਕੋਰਨ ਬੰਦਨ ਠਾਨੈਂ। ਉਤਰਹਿੰ ਤੀਰਥ ਤੀਰ ਸ਼ਨਾਨੈਂ ॥ ੧੧ ॥ ਦਿਵਸ ਅਮੱਸਯਾ ਮੱਜਨ ਠਾਨਿ। ਗਮਨੇ ਸ਼੍ਰੀ ਅਰਜਨ ਕੇ ਥਾਨ। ਸਤਿਗੁਰ ਸਭਾ ਬਿਸਾਲ ਲਗਾਈ। ਸੰਗਤਿ ਆਇ ਆਇ ਸਮੁਦਾਈ ॥੧੨॥ ਅਧਿਕ ਤਿਹਾਵਲ ਕੋ ਬਰਤਾਵੈ। ਬਸਤੂ ਦਰਬ ਕੀ ਭੇਟ ਚਢਾਵੈ । ਕਰਹਿ ਕਾਮਨਾ ਕੀ ਅਰਦਾਸ। ਪੁਰਵਹਿ ਸ਼੍ਰੀ ਸਤਿ-ਗੁਰੁ ਕੇ ਪਾਸਿ ॥ ੧੩ ॥ ਸ਼੍ਰੀ ਹਰਿ ਗੋਬਿੰਦ ਗਿਰਾ ਬਖਾਨੀ । [2]ਮਹਿਮਾ ਤੀਰਥ ਪੁੰਨ ਮਹਾਨੀ। ਸਭਿਨਿ ਅਮਾਵਸ ਕਰਹਿੰ ਸ਼ਨਾਨ। ਸੁਤ ਆਦਿਕ ਫਲ ਲਹੈਂ ਮਹਾਨ ॥੧੪॥ ਭਾਦ੍ਰੋਂ ਦਰਸ[3] ਮਹਾਤਮ ਮਹਾਂ।ਕਰਹਿੰ ਸ਼ਨਾਨ ਆਨਿ ਜੇ ਇਹਾਂ। ਅਘ ਓਘਨ ਕੋ ਕਰਹਿੰ ਬਿਨਾਸ਼। ਬਿਮਲ ਹੋਹਿੰ ਪੁਰਵਹਿੰ ਸਭਿ ਆਸ ॥੧੫॥ ਦਿਵਸ ਆਜ ਕੇ ਪੂਰਨ ਮੇਲਾ। ਹੋਇ ਸਦਾ ਨਰ ਨਾਰਿ ਸਕੇਲਾ। ਆਧਿ ਨ ਬਯਾਧਿ ਉਪਾਧਿ ਨ ਬਯਾਪੈ। ਜੇ ਮੱਜਹਿੰ ਅਰੁ ਜਪੁਜੀ ਜਾਪੈਂ ॥ ੧੬ ॥ ਸੁਨਿ ਅਨੰਦ ਸਭਿ ਕੇ ਮਨ ਹੋਵਾ। ਮਹਾਂ ਮਹਾਤਮ ਤੀਰਥ ਜੋਵਾ। ਤੀਨ ਦਿਵਸ ਸੰਗਤਿ ਰਹਿ ਪਾਸ। ਕਰਿ ਕਰਿ ਬੰਦਨ ਗਏ ਅਵਾਸ ॥ ੧੭ ॥ ਤਿਸ ਦਿਨ ਸਤਿਗੁਰ ਕਰਨੋ ਮੁਕਾਮੁ। ਬਚ ਗੁਰਦਾਸ ਭਨੇ ਅਭਿਰਾਮੁ। [4]ਦ੍ਵਾਦਸ਼ ਕੋਸਨ ਚੋਲ੍ਹਾ ਨਾਮ। ਸ਼੍ਰੀ ਅਰਜਨ ਥਲ ਹੈ ਤਿਸ ਗ੍ਰਾਮ ॥ ੧੮ ॥ ਚਲਹੁ ਤਹਾਂ ਦਰਸ਼ਨ ਕਰਿ ਲੀਜੈ। ਨਰ ਨਾਰੀਨ ਕਿਰਤਾਰਥ ਕੀਜੈ'। ਸੁਨਿ ਮਾਨੀ ਸ਼੍ਰੀ ਹਰਿਗੋਵਿੰਦ। ਚਢੇ ਪ੍ਰਾਤਿ

[1]ਪਾਲਕੀ। [2]ਭਾਦ੍ਰੋਂ ਦੀ ਮੱਸਿਆ ਦਾ।

ਸੰਗ ਸੈਨਾ ਬ੍ਰਿੰਦ ॥ ੧੯ ॥ ਸਗਲ ਕੁਟੰਬ ਲਿਏ ਨਿਜ ਸਾਥ।ਜਾਇ ਪਹੁਚੋ ਦੀਨਾਨਾਥ।ਸ਼੍ਰੀ ਅਰਜਨ ਥਲ ਕੇ ਢਿਗ ਡੇਰਾ।ਕਰਿ ਬੈਠੇ ਤਹਿੰ ਦਰਸ਼ਨ ਹੇਰਾ ॥੨੦॥ ਤੀਰ ਤੀਰ ਜੋ ਗ੍ਰਾਮ ਬਸੰਤੇ।ਗੁਰ ਆਗਵਨ ਜਾਨਿ ਪਹੁੰਚੰਤੇ। ਲੈ ਲੈ ਦੁਗਧ ਦਧੀ ਸਮੁਦਾਏ।ਚਹੁੰਦਿਸ਼ਿ ਤੇ ਚੌਪਤਿ ਚਲਿ ਆਏ॥੨੧॥ ਸ਼੍ਰੀ ਹਰਿਗੋਵਿੰਦ ਪਿਤਾ ਸਥਾਨ। ਕੀਨਿ ਪ੍ਰਦੱਛਨ ਬੰਦਨ ਠਾਨਿ । ਬੈਠਿ ਗਏ ਤਹਿੰ ਸਭਾ ਲਗਾਈ । ਸਿਖ ਸੰਗਤਿ ਪਹੁੰਚੇ ਸਭਿ ਆਈ॥੨੨॥ ਕਰ ਜੋਰਤਿ ਅਰੁ ਨਮੋ ਕਰੰਤੇ । ਰਸਦ ਅੰਨ ਕੋ ਗਨ ਅਰਪੰਤੇ । ਜਥਾ ਸ਼ਕਤਿ ਘ੍ਰਿਤ ਪੈ ਦੱਧਿ ਲ੍ਯਾਏ । ਚਹਤਿ ਸ਼ੋਧ ਕੋ ਆਨਿ ਚਢਾਏ॥੨੩॥ ਸ਼ਬਦ ਕੀਰਤਨ ਸੁੰਦਰ ਹੋਤਿ । ਜਸ ਉਰ ਬਾਸੇ ਗ੍ਯਾਨ ਉਦੋਤਿ । ਮੇਲ ਸਕੋਲਨਿ ਅਤਿਸ਼ੈ ਹੋਵਾ । ਧਰਹਿੰ ਭਾਉ ਗੁਰ ਦਰਸ਼ਨ ਜੋਵਾ ॥ ੨੪ ॥ ਕਿਤਿਕ ਕਾਲ ਬੈਠੇ ਗੁਨਖਾਨੀ।ਭਾਨਾ ਪਿਖਿ ਸਥਾਨ ਕਹਿ ਬਾਨੀ।'ਕਿਸ ਕਾਰਨ ਕਰਿ ਗੁਰ ਇਤ ਆਏ । ਕੋ ਕਾਰਜ ਕੀਨਸਿ ਮਨ ਭਾਏ'॥੨੫॥ ਸੁਨਿ ਸਤਿਗੁਰ ਦੇਖਨੋ ਗੁਰਦਾਸ। ਕਹਨੋ 'ਹੁਤੋ ਇਹ ਪਿਤ ਕੇ ਪਾਸ ਗਾਥਾ ਤਬਿ ਕੀ ਸਗਰੀ ਜਾਨੈ। ਜਨੋਂ ਆਏ ਅਰੁ ਗਏ ਬਖਾਨੈ' ॥ ੨੬॥ ਪਾਇ ਹੁਕਮ ਗੁਰੁ ਕੋ ਤਬਿ ਭਾਈ । ਸਭਿਨਿ ਬਿਖੈ ਸ਼ੁਭ ਕਥਾ ਸੁਨਾਈ। 'ਸੁਨ ਭਾਨਾ ਸਾਹਿਬ!ਹਮ ਸੰਗ'।ਜਿਮ ਦੇਖਨੋ ਤਿਮ ਭਨੋਂ ਪ੍ਰਸੰਗ ॥ ੨੭॥ ਜਬਿ ਪ੍ਰਿਥੀਏ ਬਹੁ ਬਾਦ ਉਠਾਯੋ । ਗਾਰ ਰਾਰ ਧਨ ਤੇ ਗਰਬਾਯੋ।ਸ਼ਾਂਤਿ ਰੂਪ ਸ਼੍ਰੀ ਅਰਜੁਨ ਦੇਵ । ਸਹੀ ਨ ਕਲਹਾ ਕਰੀ ਅਤੇਵ[1]॥ ੨੮ ॥ ਨਿਕਸੇ ਵਹਿਰ ਸੁ ਆਇ ਸ੍ਰਿਹਾਲੀ । ਡੇਰਾ ਕੀਨਿ ਕਿਤਿਕ ਸਿਖ ਨਾਲੀ । ਪੁਰਿ ਜਨ ਮਿਲੇ ਆਨਿ ਕਰਿ ਸਾਰੇ । ਅਰਪਿ ਉਪਾਇਨ ਬੰਦਨ ਧਾਰੇ ॥ ੨੯॥ ਗੁਰੂ ਕਹਨੋ–ਦੀਜਹਿ ਕੋ ਥਾਨ । ਕੋ ਦਿਨ ਕਰਹਿੰ ਬੈਠਿ ਗੁਜ਼ਰਾਨ–।ਸੁਨਿ ਪੁਰਿ ਜਨ ਦੀਨੋ ਸ਼ੁਭ ਥਾਊਂ । ਸਭਿ ਮਿਲਿ ਕਰਤਿ ਭਏ ਬਹੁ ਭਾਊ॥੩੦॥ ਦਿਨ ਦੁਇ ਚਾਰ ਥਾਸ ਜਬਿ ਠਾਨਾ।ਸੁਨਿ ਸੁਨਿ ਸਿਖ ਗਨ ਆਨਿ ਮਹਾਨਾ। ਪੂਜਾ ਕਰਹਿੰ ਅਕੋਰ ਚਢਾਵੈਂ । ਭਈ ਭੀਰ ਆਵਤਿ ਇਕ ਜਾਵੈਂ ॥ ੩੧॥ ਜੋਗੀ ਬਸਤਿ ਗੁਰੂ ਪੁਰਿ ਜਨ ਕੋ[2]। ਦੇਖਤਿ ਜਰਨੋ ਈਰਖਾ ਮਨ ਕੋ। –ਮਮ ਮਹਿਮਾ ਪੁਰਿ ਤੇ ਘਟ ਜੈ ਹੈ। ਦੇਖਾ ਦੇਖੀ ਇਸ ਪੁਜਵੈ ਹੈਂ।

[1]ਅਸੀਂ (ਤਦੋਂ) ਨਾਲ ਸਾਂ । [2]ਬਹੁਤੀ ਕਲਹਾ ਕੀਤੀ ਸੋ ਸਹਾਰੀ ਨਾਂ (ਅ) ਅਤੇਵ= ਭਾਵ ਅੱਤਿ ਕੀਤੀ। [3]ਨਗਰ ਦੇ ਲੋਗਾਂ ਦਾ ਗੁਰੂ ਇਕ ਜੋਗੀ ਵਸਦਾ ਸੀ (ਏਥੇ) ।

੪੨ ॥ ਕਰਿ ਬੈਠਨੋ ਗੁਰ ਦੇਭ ਬਿਸਾਲਾ। ਮਿਲੇ ਰਹੈਂ ਜਿਸ ਢਿਗ ਨਰ ਜਾਲਾ। ਮਮ ਸਮੀਪ ਨਹਿ ਆਵਤਿ ਕੋਈ–।ਇਮ ਜੋਗੀ ਕੈ ਚਿੰਤਾ ਹੋਈ ॥ ੪੩ ॥ ਅਪਨੇ ਸੇਵਕ ਸਕਲ ਬੁਲਾਏ। ਕਹਤਿ ਕੁਤਰਕਨ ਤ੍ਰਾਸ ਉਪਾਏ।–ਪਾਤਿਸ਼ਾਹੁ ਕੋ ਹੈ ਇਹੁ ਚੋਰ। ਆਧੋ ਭਾਜਿ ਤੁਮਾਰੀ ਓਰ॥੪੪॥ ਅਬਿ ਇਤ ਆਨਿ ਪਸਾਰਨੋ ਦੰਭਾ। ਨਰਨ ਠਗਤਿ ਦਿਖਰਾਇ ਅਚੰਭਾ। ਸਿਖ ਸਕੇਲਿ ਕੈ ਰਕਹਿ ਪੁਰੀ। ਤਬਿ ਤੁਮ ਕੋ ਹੁਇ ਸਕਿ ਬਿਧਿ ਬੁਰੀ ॥ ੪੫ ॥ ਜਹਾਂਗੀਰ* ਜੋ ਸੁਨਹਿ ਰਿਸਾਵੈ। ਲੂਟਹਿ ਤੁਮਹਿਂ ਗ੍ਰਾਮ ਉਜਰਾਵੈ। ਨਤੁ ਇਸ ਕੋ ਤੁਮ ਦੇਹੁ ਨਿਕਾਸੀ।ਹੋਇ ਜਿ ਦੁਖਦ ਰਖਹੁ ਕਸੋਂ ਪਾਸੀ– ॥ ੪੬ ॥ ਸੁਨਿ ਸਚਿੰਤ ਪੁਰਿ ਜਨ ਭਰਮਾਏ। ਪੂਰੇ ਜੋਗੀ,ਗੁਰ ਢਿਗ ਆਏ। ਰਿਸ ਕਰਿ ਕਹਸੋ,–ਨ ਇਸਥਲ ਰਹੀਯਹਿ। ਉਠਿ ਗਮਨਹੁ ਜਿਤ ਦਿਸ਼ਿ ਚਿਤ ਚਹੀਯਹਿ–॥੪੭॥ਗੁਰੁ ਕਹਸੋ–ਬੈਠੇ ਤੁਮ ਬੂਝੇ[1]।ਰਿਸ ਕਰਿ ਬੋਲਹੁ, ਅਬਿ ਕਸਾ ਸੂਝੇ[2]। ਕਾਰਜ ਨਹੀਂ ਬਿਗਾਰਸੋ ਕੋਇ। ਬਿਨ ਕਾਰਨ ਤੇ ਕਿਮ ਰਿਸ ਹੋਇ?–॥ ੪੮ ॥ ਸੁਨਿ ਪੁਰਿਜਨ ਪੁਨ ਕਹਿਸਿ ਕਠੋਰਾ। –ਠਟਹੁ ਪਖੰਡ,ਟਿਕਹੁ ਜਿਸ ਠੌਰਾ।ਨਹਿ ਹਮ ਕੋ ਬਡ ਰੌਰਾ ਆਛੋ।ਉਠਿ ਗਮਨੋ ਅਬਿ ਜਿਤ ਚਿਤ ਥਾਂਛੋ–॥ ੪੯ ॥ ਤਬਿ ਗੁਰ ਕੇ ਉਰ ਰਿਸ ਹੁਇ ਆਈ। ਭਗਨ ਈਂਟਕਾ ਕਰਿ ਚਹੁੰ ਥਾਈਂ[3]। ਚਾਰ ਓਰ ਕੋ ਕਰੇ ਬਗਾਵਨ[4]। ਬ੍ਰਿਧ ਸਾਹਿਬ ਕੀਨੋ ਤਬਿ ਲਜਾਵਨ ॥ ੫੦ ॥ ਆਨੋ ਤੀਨ ਨ ਚੌਥਾ ਪਾਯੋ।–ਕਰਤਿ ਕਹਾਂ ਤੁਮ ?–ਗੁਰੁ ਅਲਾਯੋ । ਸੁਨਿ ਬ੍ਰਿਧ ਬਿਨਤੀ ਸਹਤ ਬਖਾਨਾ।–ਤੀਨ ਭਾਗ ਮੈਂ ਮੇਲੇ ਆਨਾ[5]॥ ੫੧ ॥ਚਤੁਰਥ ਭਾਗ ਨ ਪਾਯੋ ਕੋਈ। ਰਾਵਰ ਕੀ ਆਗਜਾ ਜਿਮ ਹੋਈ–। ਗੁਰੁ ਕਹਸੋ–ਤੁਮ ਪਰ ਉਪਕਾਰੀ। ਤੀਨ ਦਿਸ਼ਾ ਕ੍ਰਿਸ਼ਿ ਉਪਜਹਿ ਸਾਰੀ ॥ ੫੨ ॥ ਚਤੁਰਥ ਦਿਸ਼ ਕਲਰ ਹੁਇ ਜਾਇ–। ਸੋ ਅਬਿ ਲਗਿ ਇਤ ਪਰਸੋ ਦਿਖਾਇ।ਕਰਸੋ ਕੂਚ ਆਗੇ ਗੁਰ ਚਾਲੇ । ਸਿਖ ਸੰਗਤਿ ਲੈ ਕਰਿ ਗ੍ਰਾਮ ਨਾਲੇ[6] ॥ ੫੩ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਸ੍ਰੀ ਅਰਜਨ ਕੋ ਧ੍ਯਾਨਤ' ਥਰਨਨੇ ਨਾਮ ਦ੍ਵਾਦਸ਼ਮੋ ਅੰਸੂ ॥ ੧੨ ॥

੧੩. [ਚੋਲ੍ਹਾ (ਭੋਣੀ) ਗ੍ਰਾਮ ਦੀ ਕਥਾ]।

ਦੋਹਰਾ॥[6]ਇਸ ਥਲ ਕੋ ਆਇ ਗੁਰੁ ਉਤਰੇ ਜਬਿ ਹੀ ਥਾਨ।ਪੈਂਚ ਹੁਤੋ ਗੁਰ

[1]ਤੁਸਾਨੂੰ ਪੁੱਛਕੇ ਬੈਠੇ ਸਾਂ। [2]ਕੀ ਸੁੱਝੀ ਨੇ ? [3]ਭੰਨਕੇ (ਇਕ) ਇੱਟ ਦੇ ਚਾਰ ਟੋਟੇ ਕੀਤੇ। [4]ਚੌਹਾਂ ਪਾਸੀਂ ਸੁੱਟ ਦਿੱਤੇ (ਉਹ ਚਾਰੇ ਟੋਟੇ)। [5]ਲਿਆਕੇ ਮੇਲੇ ਹਨ। [6]ਭਾਈ ਗੁਰਦਾਸ ਜੀ ਹੀ ਕਥਾ ਕਹਿ ਰਹੇ ਹਨ। *ਪਾ:–ਸ਼ਾਹਜਹਾਂ।

ਸਿੱਖ ਸੋ, ਸੁਨਿ ਆਯੋ ਸੁਖ ਮਾਨਿ ॥੧॥ ਚੌਪਈ॥ਧਰਨੋ ਪ੍ਰਸ਼ਾਦਿ ਉਪਾਇਨ ਆਗੇ। ਸ਼੍ਰੀ ਅਰਜਨ ਕੀ ਚਰਨੀਂ ਲਾਗੇ।–ਜਾਨਹੁ ਦਾਸ ਨਿਵਾਸ ਕਰੀਜੈ। ਹੋਹਿ ਕ੍ਰਿਤਾਰਥ, ਦਰਸ਼ਨ ਦੀਜੈ–॥ ੨ ॥ ਇਮ ਕਹਿ ਗੁਰ ਇਸ ਥਾਨ ਟਿਕਾਏ। ਸਰਬ ਸੇਵ ਕੀਨੀ ਮਨ ਲਾਏ। ਸ਼੍ਰੀ ਗੰਗਾ ਨਿਜ ਸਦਨ ਮਝਾਰ। ਹਿਤ ਬਸਿਬੇ ਲੇ ਗਯੋ ਬਿਚਾਰਿ ॥ ੩ ॥ ਪੰਚ ਤ੍ਰਿਯਾ ਨੇ[1] ਬਹੁ ਸਨਮਾਨੀ। ਮਾਤ ਸਮਾਨ ਜਾਨਿ ਹਿਤ ਠਾਨੀ। ਸੁੰਦਰ ਪਲੰਘ ਭਸਾਵਨ ਕਰੈ। ਤ੍ਰਿਯ ਜਾਨਯੋ–ਦਿਨ ਥਡ ਅਬਿ ਚਰੈ[2] ॥ ੪॥ ਪਹਤਿ ਕਰਤਿ ਕੋ[3] ਲਾਗੀ ਦੇਰੀ। ਗੁਰ ਕੇ ਹੁਇ ਹੈ ਛੁਧਾ ਘਨੇਰੀ–। ਸਿਤਾ, ਘ੍ਰਿੱਤ ਕੋ ਬਹੁਤ ਮਿਲਾਇ। ਕਛੁ ਚੂਰੀ ਤਤਕਾਲ ਬਨਾਇ ॥੫॥ ਬਡੇ ਭਾਵ ਸੋਂ ਪੂਰਿ ਕਟੋਰਾ। ਆਈ ਤੁਰਤ ਗੁਰੂ ਜਿਤ ਓਰਾ। ਕਰਿ ਬੰਦਨ ਬੈਠੀ ਬਡਭਾਗਨ।ਗੁਰੂ ਬੂਝੀ ਲਖਿ ਕਰਿ ਅਨੁਰਾਗਨ ॥ ੬ ॥–ਕਰ ਮਹਿੰ, ਕਹੋ ਕਹਾਂ ਲੇ ਆਈ ?। ਕਹਾਂ ਕਾਮਨਾ ਰਿਦੇ ਉਠਾਈ ?–।–ਸ਼੍ਰੀ ਗੁਰੂ ਤੁਮਰੀ ਛੁਧਾ ਬਿਚਾਰੀ। ਕਛੁਕ ਖਾਨ ਹਿਤ ਲਯਾਇ ਅਹਾਰੀ–॥ ੭ ॥ ਇਮ ਕਹਿ ਧਰਨੋ ਕਟੋਰਾ ਆਗੇ। ਹੁਤੇ ਛੁਧਤਿ ਗੁਰ ਅਚਵਨ ਲਾਗੇ। ਭਏ ਪ੍ਰਸੰਨ ਜਬਹਿ ਸੋ ਖਾਈ। ਕਹਯੋ–ਮਨਹੁ ਚੋਲ੍ਹਾ[4] ਕਰਿ ਲਯਾਈ–॥੮॥ ਪਾਨ ਪਖਾਰਿ ਚੁਲਾ ਜਬਿ ਕਰਯੋ। ਸ਼੍ਰੀ ਅਰਜਨ ਤਬਿ ਸ਼ਬਦ ਉਚਰਯੋ। ਬਿਚ ਧਨਾਸਰੀ ਬੋਲਤਿ ਬੋਲਾ[5]। ਸ਼੍ਰੀ ਨਾਨਕ ਕਿਯ ਸੁੰਦਰ ਚੋਲ੍ਹਾ*॥੯॥ ਅੰਤ ਸ਼ਬਦ ਕੋ ਪਦ ਇਹ ਰਾਖਾ। ਨਾਮ ਮਹਾ-ਤਮ ਸਭਿ ਮਹਿੰ ਭਾਖਾ ।–ਸੁਖ ਪੈ ਹੈਂ–ਤ੍ਰਿਯ ਕੋ ਬਰ ਦੀਨਿ।ਸਦਨ ਗਈ ਮਨ ਆਨੰਦ ਕੀਨਿ ॥ ੧੦ ॥ ਤਿਸ ਪੀਛੇ ਪੁਰਿ ਜਨ ਚਲਿ ਆਏ। ਬੈਠੇ ਚਹੁੰ ਦਿਸ਼ਿ ਸਭਾ ਲਗਾਏ। ਸ੍ਰੀ ਅਰਜਨ ਬੋਲੇ ਅਭਿਰਾਮੂ ।–ਕਹਾਂ ਗ੍ਰਾਮ ਤੁਮਰੇ ਕੋ ਨਾਮੂ ?–॥੧੧॥ ਹਾਥ ਜੋਰਿ ਭਾਖਯੋ ਤਿਸ ਬੇਰਾ ।–ਭੈਲੀ ਨਾਮ ਭਨਹਿੰ ਇਸ ਕੇਰਾ–।ਗੁਰੂ ਕਹਯੋ–ਚੋਲ੍ਹਾ ਅਬਿ ਨਾਮੂ।ਪ੍ਰਥਮ ਨਾਮ ਨਾਹਨ ਅਭਿਰਾਮੂ–॥ ੧੨॥ ਇਕ ਨਰ ਬੀਚ ਹੁਤੋ ਤਿਹ ਕਹਯੋ ।–ਭੈਲੀ ਬਿਦਤਿ ਨਾਮ ਸਭਿ ਲਹਯੋ। ਅਬਿ ਚੋਲ੍ਹਾ ਕਿਮ ਹੋਵੈ ਨਾਮੂ। ਬੁਰੋ ਧਰਯੋ ਕੈ ਹੁਇ

[1]ਪੰਚ ਦੀ ਇਸਤ੍ਰੀ ਨੇ। [2]ਹੁਣ ਦਿਨ ਬਹੁਤਾ ਚੜ੍ਹਿਆ ਹੈ। [3]ਦਾਲ ਰਿੰਨ੍ਹਦਿਆਂ ਨੂੰ। [4]ਕੋਈ ਸੁਹਣੀ ਮੁਆਦਲ ਖਾਣੇ ਦੀ ਚੀਜ਼। [5]ਧਨਾਸਰੀ (ਰਾਗ) ਵਿਚ ਉਹ ਗੀਤ ਗਾਵਿਆਂ। [ਬੋਲ=ਰਾਗ ਵਿਚ ਗਾਵਿਆਂ ਜਾਣ ਵਾਲਾ ਪਦਾਂ ਤੇ ਅਰਥਾਂ ਵਾਲਾ ਕੋਈ ਵਾਕਯ ਯਾ ਵਾਕ ਸਮੂਹ]। *ਧਨਾਸਰੀ ਮਃ ੫ ਦਾ ਅੱਠਵਾਂ ਸ਼ਬਦ–ਬਾਰਿ ਜਾਉ ਗੁਰ ਅਪੁਨੇ ਊਪਰਿ ਜਿਹਿ ਹਰਿ ਹਰਿ ਨਾਮੁ ਦ੍ਰਿੜ੍ਹਾਯਾ ॥....

ਅਭਿਰਾਮ[1]–॥ ੧੩ ॥ ਪੁਨ ਗੁਰੁ ਕਹਯੋ–ਭਨਯੋ ਹੈ ਚੋਲ੍ਹਾ। ਨਹੀਂ ਹਟਾਵਨ ਬੋਲਹੁ ਬੋਲਾ[2]–। ਪੁਨ ਰਾਹਕ ਮਤਿਮੰਦ ਬਖਾਨੈ।–ਕਮਾ ਚੋਲ੍ਹਾ ਹਮ ਨਾਂਹਿਨ ਜਾਨੈਂ ?–॥ ੧੪ ॥ ਗੁਰੁ ਕਹਯੋ–ਅਬਿ ਚੋਲ੍ਹਾ ਹੋਵੈ। ਭੈਣੀ ਨਾਮ ਸਕਲ ਹੀ ਖੋਵੈ–। ਸੁਨਿ ਮੂਰਖ ਨੇ ਫੇਰ ਹਟਾਯੋ।--ਇਹੁ ਕਮਲਾ–ਤਬਿ ਗੁਰੂ ਅਲਾਯੋ ॥ ੧੫॥ ਸਭਿ ਮਹਿੰ ਬੈਠਯੋ ਬਾਵਰ ਭਯੋ।ਬਸਤ੍ਰ ਫਾਰ ਕਰਿ ਨਹਿੰ ਥਿਰ ਥਿਯੋ। ਹੇਰਤਿ ਬਿਸਮੈ ਮਾਨਵ ਸਾਰੇ। ਪੰਚ[3] ਤ੍ਰਾਸ ਧਰਿ ਬਿਨੈ ਉਚਾਰੇ ॥ ੧੬ ॥--ਛਿਮਹੁ ਗੁਰੂ, ਨਹਿੰ ਲਖਹਿ ਗਵਾਰ। ਬਾਕ ਹਟਾਯੋ ਬਾਰੰਬਾਰ। ਮੋ ਦਿਸ਼ਿ ਦੇਖਿ ਕਰਹੁ ਅਬਿ ਕਰੁਨਾ।ਬਾਵਰਪਨਾ ਕਰਹੁ ਸਭਿ ਹਰਨਾ--॥੧੭॥ ਸੁਨਿ ਗੁਰ ਕਹਯੋ--ਨ ਮਿਟਿ ਹੈ ਸਰਬ। ਮੂਢ ਨ ਮਾਨਤਿ ਹੈ ਕਰਿ ਗਰਬ। ਭਨਕ ਰਹੈ ਸੁਧ ਬਾਵਰ ਅਹੈ। ਇਸ ਕੀ ਕੁਲ ਮਹਿੰ ਇਕ ਅਸ ਰਹੈ–॥ ੧੮ ॥ ਗਜ ਕੇ ਦੰਤ ਗੁਰੂ ਕੇ ਬੈਨ। ਮੁਖ ਨਿਕਸੇ ਪੁਨ ਪ੍ਰਵਿਸ਼ਤਿ ਹੈ ਨ*। ਬਹੁਰ ਪੰਚ ਕਰ ਜੋਰਿ ਬਖਾਨੀ।–ਏਕ ਬਾਤ ਅਸਮੰਜਸ[4] ਜਾਨੀ॥੧੯॥ਜਬਿ ਹਮ ਟਕੈ ਸ਼ਾਹੁ ਕੇ ਤਾਰੈਂ।ਤਬਿ ਕਿਮ ਚੋਲ੍ਹਾ ਨਾਮ ਉਚਾਰੈਂ। ਲਿਖਯੋ ਜਹਾਂ ਕਹਿ ਭੈਣੀ ਨਾਇ। ਕਿਮ ਤਹਿੰ ਔਰ ਨਾਮ ਉਲਟਾਇੰ ॥ ੨੦ ॥ ਤਹਾਂ ਬਚਨ ਕਿਮ ਕਰਿ ਹੈਂ ਸਾਚਾ ?--।ਸ਼੍ਰੀ ਅਰਜਨ ਤਬਿ ਸੁਨਤਿ ਉਬਾਚਾ।–ਤਹਿੰ ਭੀ ਚੋਲ੍ਹਾ ਨਾਮ ਉਚਾਰੋ।ਲਿਖਯੋ ਜਾਇਗੋ, ਸ਼ੰਕ ਨ ਧਾਰੋ ॥ ੨੧ ॥ ਪ੍ਰਥਮ ਤੁਮਹੁ ਤੇ ਦਫਤਰ ਮਾਂਹਿ। ਭੈਣੀ ਨਾਮ ਸਕਲ ਮਿਟ ਜਾਹਿ।ਇਹੀ ਨਾਮ ਜਾਨਹਿੰਗੇ ਸਾਰੇ--।ਸੁਨਿ ਸਭਿ ਨੇ ਨਿਸ਼ਚਾ ਉਰ ਧਾਰੇ॥੨੨॥ਪੁਨ ਬਾਵਰ ਹਿਤ ਬਿਨੈ ਬਖਾਨੀ। ਸੁਨਿ ਕਰਿ ਸਤਿਗੁਰ ਬੋਲੇ ਬਾਨੀ।–ਕਬਿ ਬਾਵਰ ਹੈ ਕਬਿ ਸੁਧਿ ਆਵੈ।ਇਸ ਕੀ ਕੁਲ ਮਹਿੰ ਅਸ ਜਨ ਮਾਵੈ–॥ ੨੩ ॥ ਅਬਿ ਲਗਿ ਤਿਸ ਕੀ ਸੰਤਤਿ ਮਾਂਹਿ। ਬਾਵਰ ਕਬਿ ਹੁਇ ਕਬਿ ਸੁਧਿ ਪਾਹਿ। ਬਿਦਤ ਅਹੈ ਤਿਸ ਗ੍ਰਾਮ ਮਝਾਰੇ। ਪੁਨ ਰਾਹਕ ਇਕ ਵਾਕ ਉਚਾਰੇ ॥ ੨੪ ॥–ਬਹੁ ਗੋਤ ਕੇ ਰਾਹਕ ਭਾਰੀ। ਨਹੀਂ ਚਰਨ

---

[1]ਭੈੜਾ ਹੋਵੇ ਭਾਵੇਂ ਸੁੰਦਰ ਰਖਿਆ ਹੋਵੇ। [2]ਹਟਾਵਨ ਦਾ ਵਾਕ ਨਾ ਬੋਲੋ। [3]ਲੰਬਰਦਾਰ ਨੇ। [4]ਅਣਬਣ, ਮੁਸ਼ਕਿਲ। *ਇਹ ਪੁਰਾਣੇ ਰਿਖੀਆਂ ਅਵਤਾਰਾਂ ਦਾ ਵਤੀਰਾ ਹੈ ਸੀ। ਸਤਿਗੁਰ ਤਾਂ ਸਦਾ ਬਖਸ਼ਦੇ ਰਹੇ ਹਨ। ਭਾਈ ਗੋਂਦੇ ਦੇ ਪ੍ਰਸੰਗ ਵਿਚ ਸਤਵੇਂ ਸਤਿਗੁਰਾਂ ਸਾਰੇ ਸ੍ਰਾਪ ਜਿਸ ਵੇਲੇ ਬਖਸ਼ ਦਿੱਤੇ ਤਾਂ ਸਿੱਖ ਨੇ ਬੇਨਤੀ ਕਰ ਕੇ ਇਕ ਸ੍ਰਾਪ ਰਖਵਾ ਲਿਆ ਸੀ। ਸੋ ਇਸ ਦਾ ਭਾਵ 'ਅਮੋਘ ਬਚਨ' ਲੈਣਾਂ ਚਾਹੀਏ। ਦੇਖੋ ਰਾਸ ੧੦, ਅੰਃ ੧੫, ਅੰਕ ੮ ਤੋਂ ੧੨।

ਦੋਂ ਧੇਨੁ ਹਮਾਰੀ॥ਜੋ ਚਲਿ ਜਾਤਿ ਤਿਨਹੁੰ ਕੀ ਓਰ। ਮਾਰ ਹਟਾਇ ਧਰਹਿੰ ਬਹੁ ਸ਼ੋਰ--॥ ੨੫ ॥ ਸੁਨਿ ਗੁਰੂ ਬੋਲੇ ਸਹਿਜ ਸੁਭਾਇ ।--ਸਗਰੇ ਬੂਹ ਜੁਹ ਹੁਇ ਜਾਇੰ[1]। ਸੁਖ ਕੇ ਸਹਿਤ ਧੇਨੁ ਸਭਿ ਚਾਰੋ। ਇਹੁ ਚੋਲ੍ਹਾ ਓਲ੍ਹਾ ਗੁਰ ਭਾਰੋ--॥ ੨੬ ॥ ਇਮ ਗੁਰੁ ਕਹਜੋ, ਬੂਹ ਪੁਰਿ ਮਹਾਂ। ਉਜਰਿ ਗਏ, ਚਾਰਹਿੰ ਗੋ ਤਹਾਂ[2]॥ਇਸ ਪ੍ਰਕਾਰ ਥਿਰ ਕੇਤਿਕ ਕਾਲਾ। ਭਯੋ ਤਮਾਰ ਤਬਿ ਅਸਨ ਰਸਾਲਾ॥੨੭॥ਮਨ ਭਾਵਤਿ ਅਚਿ ਕੈ ਸੁਖ ਪਾਏ। ਨਿਸ ਬਿੱਸ੍ਰਾਮ ਕਰੇ ਇਸ ਥਾਏ। ਕੇਤਿਕ ਦਿਨ ਬਸਿ ਗੁਰੂ ਗੁਜ਼ਾਰੇ। ਦੇਨਿ ਟਕੇ ਦਿੱਲੀ ਕਹੁ ਤਮਾਰੇ ॥ ੨੮ ॥ ਸਤਿਗੁਰੁ ਤੇ ਆਇਸੁ ਤਬਿ ਜਾਚੀ। ਦਿਢ ਕਰਿਬੈ ਕਹੁ ਗਿਰਾ ਉਬਾਚੀ॥--ਚੋਲ੍ਹਾ ਨਾਮ ਨਿਸ਼ੰਕ ਬਖਾਨੋ। ਸੁਖ ਸੋਂ ਆਵਹੁ ਅਬਹਿ ਪਯਾਨੋ--॥ ੨੯ ॥ ਕਰਿ ਬੰਦਨ ਕੋ ਮਾਰਗ ਗਏ। ਦਿੱਲੀ ਥਿਖੇ ਪ੍ਰਵੇਸ਼ਤਿ ਭਏ। ਮਿਲੇ ਦਿਵਾਨ ਸੰਗ ਤਹਿੰ ਜਾਏ। ਕਹਜੋ--ਟਕੇ ਚੋਲ੍ਹੇ ਕੇ ਲਯਾਏ--। ॥੩੦॥ ਸੁਨਤਿ ਦਿਵਾਨ ਦਫਤਰੀ ਭਨਜੋ ।--ਚੋਲ੍ਹਾ ਗ੍ਰਾਮ ਨ ਅਬਿ ਲੌ ਸੁਨਜੋ। ਬਸਜੋ ਨਯੋ ਕੋ? ਦੇਹੁ ਸੁਨਾਇ।ਸੋ ਨਾਵਾਂ ਅਬਿ ਲੇਹਿੰ ਚਢਾਇ ॥ ੩੧॥ ਭੈਲੀ ਗ੍ਰਾਮ ਪੰਚ ਤੂੰ ਅਹੈਂ--। ਸੁਨਿ ਸਭਿਹਿਨਿ ਮੈਂ ਰਾਹਕ ਕਹੈ। --ਕਜੋਂ ਤੁਮ ਨਾਮ ਸੁ ਅਪਰ ਉਚਾਰੋ। ਦਫਤਰ ਅਪਨੋ ਲਿਖਜੋ ਬਿਚਾਰੋ॥ ੩੨॥*ਸੁਨਿ ਦਿਵਾਨ ਮਨ ਸੰਸਾ ਭਯੋ। ਦਫਤਰ ਖੋਲਿ ਸੁ ਦੇਖਤਿ ਭਯੋ। ਚੋਲ੍ਹਾ ਲਿਖਜੋ ਸੁ ਬੀਚ ਨਿਹਾਰਾ। ਦੇਖਤਿ ਮਨ ਮਹਿੰ ਅਚਰਜ ਧਾਰਾ*॥ ੩੩ ॥ ਜਹਾਂਗੀਰ ਢਿਗ ਗਯੋ ਦਿਵਾਨ। ਅਚਰਜ ਪਾਯੋ ਕਰਤਿ ਬਖਾਨ। --ਰਾਹਕ ਭੈਲੀ ਕੋ ਨਿਤ ਆਵੈ। ਅਬਿ ਚੋਲ੍ਹਾ ਤ੍ਰਿਹ ਨਾਮ ਸੁਨਾਵੈ ॥ ੩੪॥ ਕਹੈ[3] ਕਿ 'ਦਫਤਰ ਲਿਖਜੋ ਨਿਕਾਰਹੁ'। ਕਬਿ ਹੂੰ ਕਾਨ ਨ ਸੁਨਜੋ ਬਿਚਾਰਹੁ--। ਸ਼ਾਹੁ ਕਹੈ--ਹਮ ਸੁਨਜੋ ਨ ਸ਼ੁਨਾ।ਖੋਜਹੁ ਲਿਖਜੋ ਹੋਇ ਜੋ ਕੌਨ[4]--॥ ੩੫ ॥--ਦਫਤਰ ਕਈ ਹਜ਼ਾਰ ਨਿਹਾਰਜੋ। ਸਭਿ ਮਹਿੰ ਚੋਲ੍ਹਾ ਲਿਖਜੋ ਬਿਚਾਰਜੋ। ਨਿਕਟਿ ਨਿਕਟਿ ਗ੍ਰਾਮਨ ਕੇ ਮਾਂਹੀ।ਪਿਖਿ ਚੋਲ੍ਹਾ,ਭੈਲੀ ਛਹਿੰ

[1]ਬੂਹਾਂ (ਦਾ) ਸਾਰਾ (ਗ੍ਰਾਮ) ਜੂਹ=(ਚਰਾਗਾਹ) ਹੋ ਜਾਏਗੀ । ਭਾਵ ਖੇਤੀ ਨਾ ਰਹੇਗੀ ਚਰਨ ਦੀ ਥਾਂ ਹੀ ਹੋ ਜਾਊ । [2]ਬੂਹ ਰੋਤ ਦੇ ਜ਼ਿਮੀਦਾਰਾਂ ਦਾ ਪਿੰਡ ਉਜੜ ਗਿਆ ਤਿਥੇ (ਹੁਣ ਏਹ ਲੋਕ) ਗਊਆਂ ਚਾਰਦੇ ਹਨ । [3](ਰਾਹਕ) ਕਹਿੰਦਾ ਹੈ । [4]ਜੇ ਕਿਸੇ ਨੇ ਲਿਖਿਆ ਹੋਵੇ ।

*ਇਹ ੩੩ ਅੰਕ ਦੀ ਚੌਪਈ ਛਾਪੇ ਦੇ ਨੁਸਖਿਆਂ ਵਿਚ ਤਾਂ ਹੈ, ਪਰ ਲਿਖਤੀਆਂ ਵਿਚ ਅਕਸਰ ਨਹੀਂ ਮਿਲਦੀ । ਇਕ ਲਿਖਤੀ ਨੁਸਖੇ ਵਿਚ ਇਹ ਦੂਜੀ ਕਲਮ ਨਾਲ ਹਾਸ਼ੀਏ ਤੇ ਲਿਖੀ ਹੋਈ ਹੈ ।

ਨਾਂਹੀ–॥ ੩੬ ॥ ਜਹਾਂਗੀਰ ਸੁਨਿ ਮਨ ਬਿਸਮਾਯੋ। ਰਾਹਕ ਅਪਨੇ ਪਾਸ ਬੁਲਾਯੋ।–ਕਹੁ ਤੂੰ ਸਾਚ ਕਹਾਂ ਇਹ ਭਯੋ?–। ਪੈਂਚ ਪ੍ਰਸੰਗ ਸਕਲ ਕਹਿ ਦਯੋ ॥੩੭॥ਧਰਜੋ ਗੁਰੂ ਅਰਜਨ ਇਹੁ ਨਾਮੂ। ਉਤਰੈ ਆਨਿ ਹਮਾਰੇ ਧਾਮੂ–। ਸੁਨਤਿ ਸ਼ਾਹੁ ਤਬਿ ਸੀਸ ਨਿਵਾਯੋ।ਮਾਫੀ ਪਟਾ ਲਿਖਾਇ ਦਿਵਾਯੋ॥ ੩੮ ॥ ਸ਼੍ਰੀ ਅਰਜਨ ਕੀ ਕੀਨਿ ਪ੍ਰਸ਼ੰਸ਼ਾ ।--ਚਹੈਂ ਸੁ ਕਰਹਿਂ ਨ ਇਸ ਮਹਿਂ ਸੰਸਾ–। ਰਹਜੋ ਪੰਚ ਢਿਗ ਗ੍ਰਾਮ ਮਹਾਨਾ।ਛੀਨਜੋ ਪਾਪੀ ਸ਼ਾਹੁ ਜਹਾਨਾ ॥ ੩੯ ॥ ਕਿਤਿਕ ਦਿਵਸ ਬਾਸਾ ਗੁਰ ਕਿਏ। ਬਹੁਰ ਸੁਧਾਸਰ ਕੋ ਚਲਿ ਗਏ। ਸੁਨਿ ਭਾਨਾ ! ਇਹ ਗਾਥਾ ਸਾਰੀ। ਸ਼੍ਰੀ ਅਰਜਨ ਕੀ ਅਬਹਿ ਉਚਾਰੀ' ॥ ੪੦ ॥ ਸੁਨਿ ਸਭਿਹਿਨਿ ਤਬਿ ਸੀਸ ਨਿਵਾਯੋ । 'ਧੰਨ ਧੰਨ' ਸਤਿਗੁਰ ਕੋ ਗਾਯੋ । ਸ਼੍ਰੀ ਹਰਿਗੋਬਿੰਦ ਸੋ ਥਲ ਬੰਦਿ[1]।ਆਇ ਸਿਵਰ ਮਹਿਂ ਜੁਤਿ ਨਰ ਬ੍ਰਿੰਦ ॥ ੪੧ ॥ ਤਿਸੀ ਪੰਚ ਕੋ ਸੁਤ ਚਲਿ ਆਯੋ । ਖਟ ਰਸ ਭੋਜਨ ਕੋ ਕਰਿ ਲਯਾਯੋ । ਬੈਠਿ ਗਯੋ ਪਦ ਬੰਦਨ ਧਾਰੀ।ਗੁਰ ਬੂਝੀ ਸਭਿ ਕੁਸ਼ਲ ਉਚਾਰੀ॥੪੨॥ਸਕਲ ਕੁਟੰਬ ਸੰਗ ਸਿਖ ਸਾਰੇ।ਸ੍ਵਾਦ ਬਿਬਿਧ ਬਿਧਿ ਅਚਯੋ ਅਹਾਰੇ । ਭਈ ਨਿਸਾ ਕੀਨਸਿ ਬਿਸਰਾਮੂ।ਜਾਗੇ ਬਹੁਰ ਰਹੀ ਜਬਿ ਜਾਮੂ ॥ ੪੩ ॥ ਹੋਤਿ ਕੀਰਤਨ ਮਨ ਦੈ ਸੁਨੈਂ । ਗੁਰਬਾਨੀ ਸਿਖ ਸੁਖਦਾ ਭਨੈਂ । ਸ਼੍ਰੀ ਹਰਿਗੋਵਿੰਦ ਬਾਸੁਰ ਤੀਨ । ਕਰਜੋ ਬਾਸ ਸੁਖ ਸੰਗ ਪ੍ਰਬੀਨਿ॥ ੪੪ ॥ ਪੁਨ ਪਿਤ ਕੋ ਥਲ ਬੈਦਨ ਕਰਿ ਕੈ । ਮਾਰਗ ਚਲੇ ਤੁਰੰਗ ਪਰ ਚਰਿ ਕੈ।ਪੁਰਿਜਨ ਆਏ ਕਰੀ ਪ੍ਰਣਾਮ । ਧੀਰ ਦਈ ਗੁਰੁ ਗਮਨੇ ਧਾਮ ॥ ੪੫ ॥ ਪੰਚ ਤ੍ਰਿਯਾ ਨੈ[2] ਪੂਜਾ ਕੀਨਿ । ਤ੍ਰੈ ਗੁਰੁ ਮਹਿਲਾ ਤੇਵਰ ਦੀਨਿ । ਸੁਰਜ ਮਲ ਕੀ ਬਧੂ ਨਿਹਾਰੀ । ਇਕ ਤੇਵਰ ਤਿਹ ਦਯੋ ਸੁਧਾਰੀ ॥ ੪੬॥ ਅਪਰ ਤ੍ਰਿਯਾ ਪੁਰਿ ਕੀ ਸਭਿ ਆਈ । ਜਥਾ ਸ਼ਕਤਿ ਭੇਟਨਿ ਅਰਪਾਈ। ਦੈ ਅਸੀਸ ਸਭਿ ਕੋ, ਚਢਿ ਚਾਲੀ । ਕਰਤਿ ਗ੍ਰਾਮ ਕੀ ਸਿਫ਼ਤਿ ਬਿਸਾਲੀ ॥੪੭॥ਕੋਸ ਤੀਨ ਜਬਿ ਸਤਿਗੁਰ ਗਏ । ਇਕ ਅਸਥਾਨ ਬਿਲੋਕਤਿ ਭਏ। ਉਤਰਿ ਤਰੰਗ ਤੇ ਬੰਦਨ ਠਾਨੀ । ਬੈਠੇ ਕਿਤਿਕ ਕਾਲ ਗੁਨਖਾਨੀ॥੪੮॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਿਤਮ ਰਾਸੇ 'ਚੋਲ੍ਹੇ ਗ੍ਰਾਮ ਆਗਮਨੰ' ਪ੍ਰਸੰਗ ਬਰਨਨੰ ਨਾਮ ਤ੍ਰੈਦਸਮੋ ਅੰਸੁ ॥ ੧੩ ॥

੧੪ [ਭਾਈ ਹੋਮਾ, ਭਾਈ ਗੁਰਦਾਸ ਪ੍ਰਲੋਕ ਗਮਨ]।

ਦੋਹਰਾ । ਤਿਸ ਥਲ ਜਬਿ ਬੈਠੇ ਗੁਰੂ ਸਭਿ ਉਰ ਸੰਸੈ ਠਾਨਿ । ਕਰ ਜੋਰੈ ਬੂਝਤਿ ਭਏ 'ਕਿਹ ਸਥਾਨ ਇਹੁ ਆਨਿ[3] ?॥ ੧ ॥ ਚੌਪਈ ॥ ਕਰਿ

[1]ਨਮਸਕਾਰ ਕਰਕੇ । [2]ਪੰਚ ਦੀ ਇਸਤ੍ਰੀ ਨੇ । [3]ਕਿਹੜਾ ਠਿਕਾਣਾ ਇਹ ਜਾਕਿਆ ਹੈ ?

ਬੰਦਨ ਕੋ ਰਾਵਰ ਬੈਸੇ। ਕਿਸ ਕੋ ਥਲ, ਹੋਯੋ ਇਹ ਕੈਸੇ ?'। ਦਯਾ ਸਿੰਧੁ ਸੁਨਿ ਬਾਕ ਬਖਾਨੇ। 'ਇਹੁ ਸ਼੍ਰੀ ਨਾਨਕ ਕੋ ਇਸਥਾਨੇ ॥ ੨ ॥ ਪਠੇਵਿੰਡ ਪੁਰਿ ਨਾਮ ਕਹੰਤੇ। ਖੱਤ੍ਰੀ ਬੇਦੀ ਬ੍ਰਿੰਦ ਬਸੰਤੇ।ਸੰਗ ਹੁਤੇ ਬਾਲਾ ਮਰਦਾਨਾ। ਸ਼੍ਰੀ ਨਾਨਕ ਆਏ ਇਸ ਥਾਨਾ ॥ ੩ ॥ ਆਨਿ ਬੇਦੀਯਨ ਜਬਹਿ ਨਿਹਾਰੇ। ਕਰਤਿ ਕੁਤਰਕਨ ਬਾਕ ਉਚਾਰੇ।–ਕਹਾਂ ਬੇਦੀਯਨਿ ਬੰਸੁ ਲਜਾਵਾ ?। ਬੇਖ ਫਕੀਰ ਕੁਰਾਹੁ ਚਲਾਵਾ ॥ ੪ ॥ ਇਸ ਪੁਰਿ ਭ੍ਰਾਤਨ ਮਹਿੰ ਚਹਿੰ[1] ਥਾਨ।ਕਰਹਿੰ ਪਸਾਰਨ ਦੰਭ ਮਹਾਨ। ਹਮ ਸ਼ਰੀਕ ਤੁਵ ਬਸਨ ਨ ਦੈਹੈਂ। ਜਾਹੁ ਅਬਹਿ ਨਹਿੰ ਪਕੜ ਉਠੈ ਹੈਂ–॥ ੫ ॥ ਕਹਯੋ ਗੁਰੂ–ਹਮ ਥਾਸ ਨ ਕਰੈਂ। ਕੋ ਦਿਨ ਬਸਹਿੰ,ਆਨ ਥਲ ਫਿਰੈਂ।ਨਹੀਂ ਸ਼ਰੀਕਨਿ ਸੰਗ ਸ਼ਰੀਕੀ। ਭਜੀ ਲਾਲਸਾ, ਨਾਂਹਿਨ ਨੀਕੀ–॥ ੬ ॥ ਸੁਨਿ ਬੇਦੀਨਿ ਕੋਪ ਕਰਿ ਕਹਯੋ।–ਇਹੁ ਤੁਵ ਦਾਵ ਸਭਿਨਿ ਹਮ ਲਹਯੋ।ਮਿਲਿ ਅਪਨਾਇ ਲੈਹਿੰਗੇ ਕੋਈ[2]। ਬਨਹਿੰ ਸਹਾਇਕ ਤੁਵ ਤਬਿ ਤੋਈ[3] ॥ ੭ ॥ ਯਾਂਤੇ ਅਬਹਿ ਉਠਾਵਨਿ ਕਰੈਂ।ਤੁਵ ਬਚ ਪਰ ਨ ਭਰੋਸਾ ਧਰੈਂ। ਉਠਹੁ ਜਾਹੁ ਸੁਨਿ ਬਾਕ ਹਮਾਰੇ। ਨਤੁ ਭੁਜ ਗਹਿ ਕੈ ਤੁਰਤ ਉਠਾਰੇਂ- ॥ ੮ ॥ ਤਬਿ ਸ਼੍ਰੀ ਨਾਨਕ ਬਾਕ*ਬਖਾਨਾ।–ਤੁਮ ਵਿਰਸਾ ਘਰ ਨਿਜ ਦਿਢਜਾਨਾ[4]।ਸੋ ਸਭਿ ਕੂਰਛਾਰ[5] ਮਿਲਿ ਜਾਵੈ। ਪੁਰਿ ਉਜਰਹਿ ਕਿਤ ਖੋਜ ਨ ਪਾਵੈ--॥ ੯ ॥ ਇਮ ਕਹਿ ਗਮਨ ਕੀਨਿ ਗੁਨ ਖਾਨੀ। ਸ਼੍ਰੀ ਨਾਨਕ ਸਿੱਖਨਿ ਸੁਖਦਾਨੀ। ਪੁਨ ਕੁਛ ਸਮਾਂ ਪਾਇ ਪੁਰਿ ਮਾਂਹੀ। ਵਧੀ ਸਪਰਧਾ[6] ਮਿਟਹਿ ਜੁ ਨਾਂਹੀ ॥੧੦॥ ਲਰਿ ਲਰਿ ਭਾਜੇ ਪੁਰਿ ਕੋ ਛੋਰਿ। ਪਰਯੋ ਥੋਹ ਤਬਿ ਕੋ ਇਸ ਠੌਰ[7]। ਸ਼੍ਰੀ ਹਰਿ ਗੋਵਿੰਦ ਗਾਥ ਸੁਨਾਈ। ਸੁਨਿ ਸਗਰੈ ਨਿਜ ਸੀਸ ਨਿਵਾਈ ॥ ੧੧ ॥ ਥਿਰੇ ਘਰੀ ਜੁਗ ਬਹੁਰ ਸਿਧਾਰੇ। ਦੋਇ ਕੋਸ ਜਬਿ ਚਲੇ ਅਗਾਰੇ। ਸ਼੍ਰੀ ਅਰਜਨ ਕੋ ਭਯੋ ਅਸਥਾਨ। ਉਤਰਿ ਤੁਰੰਗ ਤੇ ਬੰਦਨ ਠਾਨਿ ॥੧੨॥ ਸਵਾਜਾਮ ਦਿਨ ਤਬਿ ਲੌ ਚਰਯੋ। ਕਹਿ ਸਭਿਹਿਨ ਸੋਂ ਡੇਰਾ ਕਰਯੋ। ਆਗਯਾ ਦਈ ਅਹਾਰ ਕਰਨਿ ਕੀ। ਕਰੀ ਦੂਰ ਜਿਨ ਕੁਮਤਿ ਨਰਨ ਕੀ ॥ ੧੩ ॥ ਬੈਠੇ ਲਗਯੋ ਦਿਵਾਨ ਮਹਾਨ। ਬੂਝਨਿ ਕੀਨੇ ਗੁਰ ਤਬਿ ਭਾਨ[8]। 'ਪੁਰਿ ਉਜਾਰ

---

[1]ਭਾਵ ਇਸ ਪਿੰਡ ਜਾਤ ਭ੍ਰਾਵਾਂ ਵਿਚ ਥਾਂ ਲੋੜਦੇ ਹੋ"। [2]ਮਿਲਕੇ ਕਈਆਂ ਨੂੰ ਆਪਣਾ ਕਰ ਲਓਗੇ। [3]ਓਹ। [4]ਤੁਸੀਂ ਆਪਣੇ ਘਰ ਨੂੰ ਪੱਕੇ ਵਿਰਸੇ ਭਾਵ ਮਾਲਕੀ ਦਾ ਜਾਣਦੇ ਹੋ। [5]ਖੋਹਾ [6]ਈਰਖਾ। [7]ਸਤਿਗੁਰਾਂ ਨੂੰ ਭਾਨਾ ਜੀ ਨੇ ਪੁੱਛਿਆ। *ਪਾ:–ਸ੍ਰਾਪ।

ਕਛ ਦੂਰ ਦਿਖਾਏ। ਕਿਮ ਸ਼੍ਰੀ ਅਰਜਨ ਇਸ ਥਲ ਆਏ?' ॥੧੪॥ਸੁਨਿ ਗੁਰ, ਬਿਧੀਏ ਓਰ ਨਿਹਾਰਾ। 'ਹੁਤੇ ਸੰਗ ਤੁਮ ਕਰਹੁ ਉਚਾਰਾ'। ਆਇਸੁ ਮਾਨੀ ਬੈਨ ਅਲਾਏ[1]। 'ਬਿਚਰਤਿ ਸ਼੍ਰੀ ਅਰਜਨ ਇਤ ਆਏ ॥ ੧੫ ॥ ਪੰਚ ਸਿੱਖ ਹਮ ਗੁਰ ਕੇ ਸਾਥ। ਬੈਠਿ ਰਹੈਂ ਇਸ ਥਲ ਜਬਿ ਨਾਥ। ਹਿਮ ਰਿਤੁ[2] ਹੁਤੀ ਸੀਤ ਬਹੁ ਪਰੈ। ਘਨ ਜੁਤਿ ਪੌਨ ਬਹੈ ਤਨ ਠਰੈ ॥੧੬॥ਹਮ ਪੰਚਹੁ ਮਿਲਿ ਬਿਨੈ ਉਚਾਰੀ।–ਚਲਹੁ ਆਪ ਉਠਿ ਪੁਰੀ ਮਝਾਰੀ।ਸੁਖ ਸੋਂ ਨਿਸਾ ਬਿਤਾਇ ਪਯਾਨੈਂ[3]--। ਸੁਨਿ ਗੁਰ ਕਹਯੋ--ਦੂਰ ਕੁਛ ਜਾਨੈਂ[4] ॥ ੧੭ ॥ ਬਸਹਿਂ ਦੁਸ਼ਟ ਜਨ ਭਾਉ ਬਿਹੀਨੇ। ਜਾਨੋਂ ਪਰਹਿਂ[5] ਮਹਾਂ ਮਤਿ ਹੀਨੇ–॥ ਪੁਨ ਹਮ ਕਹਯੋ–ਉਤੰਗ ਅਵਾਸ। ਪਿਖਿ ਜਨਵਾਸ[6] ਕਰਹਿਂ ਨਿਸ ਬਾਸ– ॥੧੮॥ਸਭਿਗੁਰ ਕਹਯੋ–ਪ੍ਰਥਮ ਤੁਮ ਜੱਯੋ।ਪਿਖਿ ਸਥਾਨ ਪੁਨ ਹਮ ਢਿਗ ਅੱਯੋ–।ਸੁਨਿ ਆਇਸੁ ਕੋ ਪੁਰੀ ਸਿਧਾਰੇ।ਦੇਖੇ ਸੁੰਦਰ ਸਦਨ ਦੁਬਾਰੇ॥੧੯॥ ਨਹਿਂ ਬਿਸਰਾਮ ਕਰਨਿ ਕੋ ਥਾਨ। ਕਿਨਹੁ ਬਿਠਾਇ ਨ ਕਿਯ ਸਨਮਾਨ। ਸਭਿ ਸਭਿਗੁਰ ਸੋਂ ਆਨਿ ਸੁਨਾਈ। ਪਰਨਿ ਫੁਹਾਰ ਲਗੀ ਘਟ ਆਈ[7]। ੨੦ ॥ ਤਬਿ ਸ਼੍ਰੀ ਅਰਜਨ ਥਾਕ ਉਚਾਰੋ।–ਏਕ ਬਸੈ ਇਹਠਾਂ ਮਮ ਪਯਾਰੋ। ਤਿਸ ਢਿਗ ਬਸੋਂ ਮੋਹਿ ਮਨ ਭਾਯੋ।ਕਰੈ ਪ੍ਰੇਮ ਜਿਸ ਔਂਚਿ ਮੰਗਾਯੋ–॥੨੧॥ ਉਠਿ ਸਗਰੇ ਤਿਸ ਨਿਕਟਿ ਸਿਧਾਏ।ਭਗਨਿ ਛਾਪਰੀ ਪਰ ਤ੍ਰਿਣ ਛਾਏ[8]। ਪਰਮ ਸੰਤ ਸਿੱਖ ਹੋਮਾ ਨਾਮ। ਜੋ ਸਤਿਨਾਮ ਜਪਹਿ ਸਭਿ ਜਾਮ ॥ ੨੨ ॥ ਫਟੀ ਕਾਮਰੀ[9]ਊਪਰ ਲੀਨਿ। ਪੀਸਤਿ ਅੰਨ ਪ੍ਰੇਮ ਮਨ ਭੀਨ। ਦੇਖਿ ਸਿੱਖ ਕੋ ਭਏ ਪ੍ਰਸੰਨ। ਕਹਯੋ–ਸੰਤ ਹਰਿ ਕੇ ਨਿਤ ਧੰਨ–॥ ੨੩ ॥ ਭਏ ਛਾਪਰੀ ਬਿਖੈ ਪ੍ਰਵੇਸ਼ੁ। ਹੋਮਾ ਹੇਰਤਿ ਹਰਖ ਵਿਸ਼ੇਸ਼। ਉਠਿ ਗੁਰ ਕੇ ਪਾਇਨ ਲਪਟਾਯਹੁ। ਡਾਰਿ ਕਾਮਰੀ ਤਰੈ ਬਿਠਾਯਹੁ ॥੨੪॥ ਪਗ ਪਖਾਰਿ ਚਰਨਾਂਮ੍ਰਿਤ ਲੀਨੋ। ਦਰਸ਼ਨ ਕਰਤਿ ਅਨੰਦ ਮਨ ਭੀਨੋ। ਜਾਚਯੋ ਅੰਨ[10] ਸੰਚਿ ਜੋ ਧਰਯੋ। ਪੀਸ ਪਕਾਇ ਆਹਾਰ ਸੁ ਕਰਯੋ ॥ ੨੫ ॥ ਬਿਨੈ ਭਨੀ ਗੁਰ ਕੋ ਅਚਵਾਯੋ। ਹਮ ਕੋ ਦੀਨਿ ਸਕਲ ਤਬਿ ਖਾਯੋ।ਸੀਤ ਪ੍ਰਸ਼ਾਦਿ ਤਾਂਹਿ ਪੁਨ

[1]ਬਿਧੀ ਚੰਦ ਜੀ ਨੇ ਕਹੇ। [2]ਸਰਦੀ। [3]ਰਾਤ੍ਰੀ ਸੁਖ ਨਾਲ ਬਿਤਾਕੇ (ਅਗੇ) ਟਰਾਂਗੇ। [4]ਜਾਣਕੇ ਕੁਛ ਦੂਰ (ਠਹਿਰੇ ਹਾਂ, ਕਿਉਂਕਿ ਏਥੇ)। [5]ਮਲੂਮ ਹੁੰਦੇ ਹਨ। [6]ਆਮ ਲੋਕਾਂ ਦੇ ਠਹਿਰਨ ਦਾ ਥਾਂ, ਸਰਾਂ। (ਅ) ਜੰਞ ਘਰ। [7]ਬੱਦਲੀ ਆਈ ਤੇ ਫੁਹਾਰ (ਮੀਂਹ ਦੀ) ਪੋਣ ਲਗ ਪਈ। [8]ਟੁੱਟੀ ਹੋਈ ਛੱਪਰੀ ਉੱਪਰੋਂ ਕੱਖਾਂ ਨਾਲ ਛਾਈ ਹੋਈ ਸੀ। [9]ਕੰਬਲੀ। [10]ਮੰਗਿਆ ਹੋਇਆ ਅੰਨ।

ਲੀਨਾ। ਧਰੇ ਪ੍ਰੇਮ ਤਿਨ ਖਾਵਨ ਕੀਨਾ ॥ ੨੬॥ ਗੁਰੂ ਚਰਨ ਚਾਂਪਤਿ ਗੁਨ ਗਾਵਤਿ।–ਕਰੀ ਕ੍ਰਿਪਾ ਮੋ ਪਰ–ਹਰਖਾਵਤਿ। ਤਿਸਕੀ ਦਸ਼ਾ ਦੇਖਿ ਸ਼੍ਰੀ ਅਰਜਨ। ਸਬਦ ਉਚਾਰਨ ਕੀਨਿ ਤਹੀ ਛਿਨ ॥ ੨੭ ॥ਰਾਗੁ ਸੂਹੀ ਮਹਲਾ ੫

ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥ ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥ ੧ ॥ ਰਹਾਉ ॥ ਅਨਦੁ ਗਰੀਬੀ ਸਾਧ ਸੰਗਿ ਜਿਤੁ ਪ੍ਰਭੁ ਚਿਤਿ ਆਏ ॥ ਜਲਿ ਜਾਉ ਏਹੁ ਬਡਪਨਾ ਮਾਇਆ ਲਪਟਾਏ ॥ ੧ ॥ ਪੀਸਨੁ ਪੀਸਿ ਓਢਿ ਕਾਮਰੀ ਸੁਖੁ ਮਨੁ ਪ੍ਰਭੋ ਖਾਏ ॥ ਸੋਈ ਰਾਜੁ ਨ ਕਿਤੈ ਕਾਜਿ ਜਿਤੁ ਨਹ ਝੂਪਤਾਏ ॥ ੨ ॥ ਨਰਾਨ ਫਿਰਤ ਰੰਗਿ ਏਕ ਕੈ ਓਹੁ ਸੋਭਾ ਪਾਏ ॥ ਪਾਟ ਪਟੰਬਰ ਬਿਰਥਿਆ ਜਿਹ ਰਚਿ ਲੋਭਾਏ ॥ ੩ ॥ ਸਭ ਕਿਛੁ ਤੁਮ੍ਹ੍ਹਰੈ ਹਾਥਿ ਪ੍ਰਭੁ ਆਪਿ ਕਰੇ ਕਰਾਏ ॥ ਸਾਸਿ ਸਾਸਿ ਸਿਮਰਤ ਰਹਾ ਨਾਨਕ ਦਾਨੁ ਪਾਏ ॥ ੪ ॥ ੧ ॥ ੪੧ ॥

ਚੌਪਈ ॥ ਜਹਾਂਗੀਰ ਕੋ ਬਡ ਉਮਰਾਉ।ਖਾਨ ਪੁਰਾ ਜਿਸ ਕੇ ਢਿਗ ਗਾਉਂ। ਗੁਰ ਕੇ ਸ੍ਰਾਪ ਉਜਰਿ ਸਭਿ ਗਯੋ। ਛੁਛ ਪਰਜੋ ਅਬਿ ਐਸੇ ਭਯੋ ॥ ੨੯ ॥ ਜਹਿੰ ਗੁਰ ਸੰਤਨ ਕੋ ਨਹਿੰ ਮਾਨ। ਸੋ ਪੁਰਿ ਜਾਨਹੁ ਥਾਨ ਮਸਾਨ। ਕੇਤਿਕ ਦਿਨ ਸ਼੍ਰੀ ਅਰਜਨ ਰਹੇ। ਹੋਮੇ ਬਧ ਪੂਰਨ ਨਿਜ ਲਹੇ ॥ ੨੯ ॥ ਸੁਖ ਸੋਂ ਪੰਚ ਭੂਤ ਤਨ ਤਯਾਗਾ। ਗੁਰਪੁਰਿ ਕੋ ਪਹੁੰਚਜੋ ਬਡ ਭਾਗਾ। ਸ਼੍ਰੀ ਅਰਜਨ ਤਿਸ ਕੋ ਸਸਕਾਰੇ। ਬਹੁਰੋ ਅਪਨੇ ਸਦਨ ਸਿਧਾਰੇ’ ॥੩੦॥ ਕਹਿ ਬਿਧੀਆ ‘ਸੁਨਿ ਭਾਨਾ ਸਾਹਿਬ !। ਸ਼੍ਰੀ ਗੁਰ ਕੀ ਅਸ ਗਾਥ ਅਜਾਇਬ। ਤਬਿ ਕੋ ਇਹ ਸਥਾਨ ਹੈ ਪਾਵਨ’। ਸੁਨਿ ਸਭਿ ਨੇ ਕਿਯ ਸੀਸ ਨਿਵਾਵਨ ॥੩੧॥ ਸ਼੍ਰੀ ਹਰਿਗੋਬਿੰਦ ਉਰ ਹਰਖਾਏ। ਬਹੁਰ ਅਹਾਰ ਮੰਗਾਇ ਸੁ ਖਾਏ।ਕਰਜੋ ਦੁਪਹਿਰੇ ਕੋ ਬਿਸਰਾਮੂ। ਭਏ ਸੁਚੇਤ ਰਹੇ ਦਿਨ ਜਾਮੂ[1] ॥ ੩੨ ॥ ਲਖਿ ਗੁਰੁ, ਅੰਤ ਸਮਾਂ ਗੁਰਦਾਸ। ਚਵਿਥੇ ਹਧ ਮੰਗਵਾਇਸਿ ਪਾਸ। ਗੋਇੰਦ ਵਾਲ ਪੁਰੀ ਕਹੁ ਚਾਲੇ। ਸਕਲ ਕੁਟੰਬ ਜਿਨਹੁੰ ਕੇ ਨਾਲੇ ॥ ੩੩ ॥ ਚਤਰ ਘਟੀ ਦਿਨ ਪਹੁੰਚੇ ਜਾਇ। ਢਿਗ ਬਾਪੀ ਕੇ ਸਿਵਰ ਲਗਾਇਕਰਿ ਮੱਜਨ ਕੋ, ਗਏ ਚੁਬਾਰੇ। ਸਰਬ ਸਥਾਨ ਬੰਦਨਾਂ ਧਾਰੇ ॥ ੩੪ ॥ ਪੁਨ ਗੁਰ ਡੇਰੇ ਸਿਖੇ ਸਿਧਾਏ। ਸੁੰਦਰ, ਪਰਮਾਨੰਦ ਚਲਿ ਆਏ। ਕਰਿ ਬੰਦਨ ਕੋ, ਬੈਠੇ ਤੀਰ। ਕੁਸ਼ਲ ਪ੍ਰਸ਼ਨ ਤਬਿ ਕਹੀ ਸਰੀਰ ॥ ੩੫ ॥ ਭੋਜਨ ਅਚਿ ਕੀਨਸਿ ਬਿਸਰਾਮੂ।ਜਾਗੀ ਰਹੀ ਛੋਢ ਨਿਸ ਜਾਮੂ। ਤਬਿ ਗੁਰਦਾਸ ਜੋਰਿ ਕਰ ਕਹਜੋ।

[1]ਪਹਿਰ ਦਿਨ ਰਹੇ।

'ਪ੍ਰਾਨ ਅੰਤ ਮੈਂ ਅਪਨੇ ਲਹਜੋ' ॥੩੬॥ ਸੁਨਿ ਕਰਿ ਗਮਨੇ ਲੈ ਨਿਜ ਸਾਥ । ਸੁੰਦਰ,ਪਰਮਾਨੰਦ,ਗੁਰੁ ਨਾਥ । ਕਰਿਕੈ ਸੌਚ, ਸ਼ਨਾਨ ਕਰੰਤੇ । ਬੈਠੇ ਆਸਾਵਾਰ ਸੁਨੰਤੇ ॥ ੩੭ ॥ ਬਿਨਤੀ ਪੁਨ ਗੁਰਦਾਸ ਸੁਨਾਈ ।'ਪ੍ਰਾਨ ਅੰਤ ਮਹਿ ਬਿਲਮ ਨ ਕਾਈ । ਛਾਰਹੁ ਭਸਮ ਬਿਪਾਸਾ ਮਾਂਹੀ । ਮੇਰੀ ਮਢ਼ੀ ਕੀਜੀਏ ਨਾਂਹੀ' ॥੩੮॥ ਸੁਨਿ ਗੁਰ ਕਹਜੋ'ਕਰੈਂ ਤਵ ਕਹਜੋ'।ਮਨ ਅਡੋਲ ਭਾਈ ਹੁਇ ਰਹਜੋ । ਜਪੁਜੀ ਪਾਠ ਸੁਖਮਨੀ ਕੀਨਿ । ਨਮੋ ਠਾਨਿ ਗੁਰ ਧਯਾਨ ਸੁ ਲੀਨਿ ॥ ੩੯ ॥ ਸ਼੍ਰੀ ਹਰਿਗੋਬਿੰਦ ਚੰਦ ਅਲਾਧੋ । 'ਧੰਨ ਜਨਮ ਤੁਮਰੋ ਜਗ ਆਧੋ । ਮਹਿ ਮੰਡਲ ਮਹਿੰ ਜਸੁ ਵਿਸਥਾਰਾ । ਪਾਇ ਪਰਮ-ਗਤਿ ਪੰਥ ਪਧਾਰਾ*[1] ॥ ੪੦ ॥ ਚਿਰੰਕਾਲ ਤੇਰੋ ਰਹਿ ਨਾਮੁ।ਜਾਨਹਿੰ ਗੁਰੂ ਪੰਥ ਅਭਿਰਾਮੁ' । ਸੁਨਿ ਗੁਰੁ ਬੈਨ ਬੰਦਨਾ ਕਰਿ ਕੈ । ਬਦਨ ਅਛਾਦਨੋ ਆਗੈ ਪਰਿ ਕੈ ॥੪੧॥ ਸ਼੍ਰੀ ਸਤਿਗੁਰ ਕੇ ਪੁਰਿ[2]ਬਿਨ ਬੇਰਾ । ਪਹੁੰਚਜੋ ਸਿਖ ਗੁਰਦਾਸ ਬਡੇਰਾ । ਸ਼੍ਰੀ ਹਰਿਗੋਵਿੰਦ ਦੇਖਤਿ ਆਗੇ।ਅਹੈ ਧੰਨ ਜਿਨ ਪ੍ਰਾਨ ਤਿਆਗੇ ॥ ੪੨ ॥ ਆਸਾਵਾਰ ਭੋਗ ਤਬਿ ਪਾਯੋ । ਹਾਥ ਜੋਰਿ ਸਭਿ ਸੀਸ ਨਿਵਾਯੋ । ਸਸਕਾਰਨ ਤਯਾਰੀ ਕਰਿਵਾਈ। ਚਹਿਯਤਿ ਸੋਜ ਸਭੀ ਮੰਗ-ਵਾਈ ॥ ੪੩ ॥ ਭਾਨਾ ਆਦਿਕ ਚਲੇ ਉਠਾਇ । ਕੀਮਤ ਅਧਿਕ ਦੁਸ਼ਾਲੇ ਪਾਇ । ਸੁਰਜਮਲ ਕਰ ਚਵਰ ਝੁਲਾਵੈ।ਸੈਖਨ ਕੀ ਧੁਨਿ ਬਹੁਤ ਬਜਾਵੈ॥ ੪੪ ॥ ਗਮਨਤਿ ਸ਼ਬਦ ਰਬਾਬੀ ਗਾਵਤਿ । ਤੀਰ ਬਿਪਾਸਾ ਕੇ ਚਲਿ ਜਾਵਤਿ।ਫੂਲਨ ਕੀ ਬਰਖਾ ਬਹੁ ਕਰੀ।ਦੇਖਿ ਚਿਖਾ ਕੇ ਉਪਰ ਧਰੀ॥੪੫॥ ਕਰ ਅਪਨੇ ਗੁਰ ਲਾਂਬੂ ਲਾਯੋ । ਜਥਾ ਜੋਗ ਸਭਿ ਕਰਮ ਕਰਾਯੋ । ਸਕਲ ਦਗਧ ਕਰਿ ਨਦੀ ਨਹਾਏ । ਦਈ ਤਿਲਾਂਜੁਲ† ਲੈ ਤਿਸ ਨਾਏ ॥ ੪੬॥ ਚੌਕੀ ਸ਼ਬਦ ਭੋਗ ਕੋ ਪਾਇ । ਕਰਿ ਅਰਦਾਸ 'ਗੁਰੂ ਪੁਰਿ ਜਾਇ[3]' । ਪੰਚਾਮ੍ਰੀਤ ਤਬਹਿ ਬਰਤਾਏ । ਬਰਨਤਿ ਗੁਨ ਨਿਵੇਸ[4] ਕੋ ਆਏ ॥ ੪੭॥ ਗੁਰਢਿਗ ਪੁਰਿ ਜਨ ਮਿਲਿ ਸਮੁਦਾਏ।ਬੈਠਿ ਬਾਤ ਗੁਰਦਾਸ ਚਲਾਏ।ਚੌਥੇ ਦਿਵਸ ਅਸਥਿ ਚਨੁ ਲੀਨਿ । ਭਸਮ ਬਿਪਾਸਾ ਪ੍ਰਾਪਤਿ ਕੀਨਿ ॥ ੪੮ ॥

---

[1](ਪ੍ਰਲੋਕ ਦੇ) ਰਸਤੇ ਦੂਰ ਪਏ ਹੋ । [2]ਪ੍ਰਲੋਕ ਵਿਚ,ਪਰਮ ਉੱਚ ਪਦ ਤੋਂ ਭਾਵ ਹੈ । [3]ਅਰਦਾਸ ਕੀਤੀ (ਕਿ ਭਾਈ ਗੁਰਦਾਸ ਜੀ) ਗੁਰਪੁਰੀ ਵਿੱਚ ਜਾਵਣ । [4]ਘਰ ।

*ਪਾ:—ਸੁਧਾਰਾ । †ਇਹ ਗੁਰ ਘਰ ਦੀ ਰੀਤੀ ਨਹੀਂ, ਪਿਛੇ ਦੱਸ ਆਏ ਹਾਂ । ਦੇਖੋ ਰਾਸ ੨ ਅੰਸੂ ੨੪ ਅੰਕ ੪੧ ਦੀ ਹੇਠਲੀ ਟੂਕ ।

ਬਾਪੀ ਮਹਿੰ ਸ਼ਨਾਨ ਕਰਿ ਤਬੈ। ਨਮੋ ਕਰੀ ਪੂਜਨ ਥਲ ਸਬੈ। ਤਤਛਿਨ ਹਯ ਪਰ ਕਰਿ ਅਸਵਾਰੀ। ਚਲੇ ਸੁਧਾਸਰ ਪੰਥ ਮਝਾਰੀ ॥ ੪੯ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਭਾਈ ਗੁਰਦਾਸ ਪ੍ਰਲੋਕ ਗਮਨ' ਪ੍ਰਸੰਗ ਬਰਨਨੰ ਨਾਮ ਚੌਦਸਮੋ ਅੰਸੂ ॥ ੧੪ ॥

੧੫ [ਮ੍ਰਿਤਕ ਰਾਰਮਰਯਾਦਾ। ਭਾਈ ਜੱਲ੍ਹਣ]।

ਦੋਹਰਾ ॥ ਸੁੰਦਰ ਪਰਮਾਨੰਦ ਕੋ ਅਪਰ ਸਰਬ ਪਰਿਵਾਰ। ਜਥਾਜੋਗ ਮਿਲਿ ਕਰਿ ਸਭਿਨਿ ਹਯ ਹੋਏ ਅਸਵਾਰ ॥ ੧ ॥ ਚੌਪਈ ॥ ਸਭਿ ਕੁਟੰਬ ਚਢਿ ਚਲਨੋ ਪਿਛਾਰੀ। ਜਥਾ ਜੋਗ ਅਪਨੀ ਅਸਵਾਰੀ।ਪੁਰਿ ਖਡੂਰ ਮਹਿੰ ਪਹੁੰਚੇ ਜਾਈ। ਉਤਰਿ ਤੁਰੰਗ ਪਰੇ ਤਿਸ ਥਾਈਂ ॥ ੨ ॥ ਸ਼੍ਰੀ ਅੰਗਦ ਕੇ ਮੰਦਿਰ ਗਏ। ਫਿਰੇ ਪ੍ਰਦਛਨਾ ਬੰਦਨ ਕਿਏ। ਸੁਭਟ ਕੁਟੰਬ ਮਿਲੇ ਤਿਹ ਸਮੋ। ਦਰਸ਼ਨ ਪਰਸਤਿ ਕਰਿ ਕਰਿ ਨਮੋ ॥ ੩ ॥ ਸੁਨਿ ਕਰਿ ਸੁਧਿ ਦਾਤੂ ਸੁਤ ਆਯੋ। ਝੁਕੇ ਪਰਸਪਰ ਉਰ ਹਰਖਾਯੋ। 'ਕਰਹੁ ਸਿਵਰ ਪ੍ਰਭੁ !' ਬਿਨੈ ਬਖਾਨੀ। 'ਸੋਵੈਂ ਜਥਾਸ਼ਕਤਿ ਹਿਤ ਠਾਨੀ' ॥ ੪ ॥ ਸ਼੍ਰੀ ਹਰਿਗੋਵਿੰਦ ਚੰਦ ਬਖਾਨਾ। 'ਚਹੈਂ ਆਜ ਹੀ ਪੰਥ ਪਯਾਨਾ। ਸਿਰੀ ਗ੍ਰੰਥ ਸਾਹਿਬ ਸੁਖਰਾਸ। ਪਾਠ ਕਰਾਵਹਿੰ ਹਿਤ ਗੁਰਦਾਸ' ॥੫॥ ਰਹਨੋ ਨਿਹੋਰਤਿ[1],ਦੇ ਕਰਿ ਧੀਰ। ਚਢੇ ਪਵੰਗਮ[2] ਸਤਿਗੁਰ ਬੀਰ। ਰਹਨੋ ਅਲਪ ਦਿਨ ਪਹੁੰਚੇ ਆਇ।ਸੰਗ ਸੁਭਟ ਘੋਰੇ ਸਮੁਦਾਇ ॥ ੬ ॥ ਤਖਤ ਅਕਾਲ ਨਿਵਾਇ ਸੁ ਮੌਰ[3]। ਚਲਿ ਕਰਿ ਗਏ ਦਰਸ਼ਨੀ ਪੌਰ। ਨਮੋ ਕਰਤਿ ਅੰਤਰ ਕੋ ਗਏ।ਸ਼੍ਰੀ ਹਰਿਮੰਦਿਰ ਬੰਦਤਿ ਭਏ ॥ ੭ ॥ ਦਈ ਪ੍ਰਦਛਨਾ ਬਾਹਰ ਆਏ। ਤਖਤ ਅਕਾਲ ਬੈਠਿ ਦਰਸਾਏ। ਪੁਰਿ ਜਨ ਸੁਧਿ ਸੁਨਿ ਆਨੰਦ ਪਾਯੋ। ਤਤਛਿਨ ਆਏ ਸੀਸ ਨਿਵਾਯੋ ॥ ੮ ॥ ਧਰਹਿੰ ਅਕੋਰ ਪ੍ਰਸਾਦਿ ਅਗਾਰੀ। ਦਰਸ਼ਨ ਦੇਖਤਿ ਗਨ ਨਰ ਨਾਰੀ। ਭਈ ਭੀਰ ਹੋਵਤਿ ਬਲਿਹਾਰੀ। ਗੁਰ ਬੂਝੀ ਸਭਿ ਕੁਸ਼ਲ ਉਚਾਰੀ ॥ ੯ ॥ ਸੋਦਰ ਲਗਿ ਲਾਗਯੋ ਬਡ ਮੇਲਾ। ਹਿਤ ਦਰਸ਼ਨ ਕੇ ਅਧਿਕ ਸਕੇਲਾ। ਪੁਨ ਸਤਿਗੁਰੁ ਨਿਜ ਮਹਿਲ ਪਧਾਨੇ। ਸਭਿ ਪਰਵਾਰ ਆਨਿ ਸੁਖ ਠਾਨੇ॥੧੦॥ ਸੁਭਟ ਸਕਲ ਬਾਸੋ ਨਿਜ ਥਾਨ। ਸੁਪਤੋ ਕਰਿਕੈ ਖਾਨੁ ਰੁ ਪਾਨ। ਭਈ ਪ੍ਰਭਾਤਿ ਗੁਰੂ ਚਲਿ ਆਏ। ਸਿਰੀ ਗ੍ਰੰਥ ਸਾਹਿਬ ਖੁਲ੍ਹਵਾਏ ॥ ੧੧ ॥ ਹਿਤ ਗੁਰਦਾਸ ਪਾਠ ਧਰਿਵਾਯੋ।ਬਿਧੀਆ ਪਠਿਬੇ ਹੇਤੁ ਬਿਠਾਯੋ । ਚੌਦਸ਼ਮੇਂ ਦਿਨ ਪੂਰਨ ਕੀਨਿ । ਪੋਸ਼ਿਸ਼ ਤਖਤ ਅਕਾਲ ਸੁ

[1]ਬੇਨਤੀ ਕਰਦਾ ਰਿਹਾ (ਦਾਤੂ ਜੀ ਦਾ ਪੁੱਤ੍ਰ)। [2]ਘੋੜੇ ਤੇ। [3]ਸੀਸ।

ਦੀਨਿ*॥੧੨॥ਪੰਚਾਂਮ੍ਰਿਤ ਬ੍ਰਤਾਇ ਬਿਸਾਲ॥ਸਿਮਰਹਿੰ ਸੇਵਕ ਕੋ[1] ਬਹੁਕਾਲ॥ ਕੇਤਿਕ ਦਿਨ ਬੀਤੇ ਕਹਿ ਭਾਨਾ। 'ਆਗਜ਼ਾ ਚਹਤਿ ਧਾਮ ਕੋ ਜਾਨਾ' ॥ ੧੩ ॥ ਗੁਰੂ ਕਹਯੋ 'ਜਬਿ ਕਰਹਿੰ ਹਕਾਰਨਿ। ਆਵਹੁ ਤਬਿ ਕਰਿ ਬਿਲਮ ਬਿਸਾਰਨ[2]। ਕਰਿ ਪ੍ਰਨਾਮ ਕੋ ਸਦਨ ਸਿਧਾਰਯੋ। ਨਿਸ ਬਾਸੁਰ ਗੁਰੁ ਉਰ ਮਹਿੰ ਧਾਰਯੋ ॥ ੧੪ ॥ ਪੁਨ ਸਤਿਗੁਰ ਕੇਤਿਕ ਦਿਨ ਪਾਇ[3]।ਸਾਧੂ ਬਾਂਛਤਿ ਸਦਨ ਸਿਧਾਇ । ਬਸਤ੍ਰ ਬਿਭੂਖਨ ਬਰ ਸਮੁਦਾਇ। ਦੀਏ ਤੁਰੰਗਨ ਜ਼ੀਨ ਪਵਾਇ ॥ ੧੫ ॥ ਬੀਰੋ ਬਡਿਭਾਗਨ ਹੁਇ ਤਯਾਰੀ। ਮਿਲਿ ਦਮੋਦਰੀ ਤਨੁਜਾ ਪਯਾਰੀ। ਅਪਰ ਬਿਮਾਤਨ ਮਿਲਿ ਦ੍ਰਿਗ ਨੀਰ। ਕਰੇ ਪ੍ਰੇਮ ਸਭਿ ਦੀਨਸਿ ਧੀਰ ॥ ੧੬ ॥ ਪਿਤਾ ਗੁਰੂ ਸਾਹਿਬ ਸੋਂ ਮਿਲੀ। ਰਥ ਅਰੂਢ ਕਰਿ ਮਾਰਗ ਚਲੀ। ਸਾਧੂ ਤ੍ਰੈ ਸਾਸਨ ਕਰਿ ਨਮੋ। ਗੁਰ ਪਗ ਪਰਸਤਿ ਭਾਤਿਹ ਸਮੋ ॥ ੧੭ ॥ ਸਭਿ ਤੇ ਸੁਖਦ ਆਸ਼ਿਖਾ[4] ਪਾਇ । ਬਿਛੁਰਤਿ, ਪ੍ਰੇਮ ਭਯੋ ਅਧਿਕਾਇ। ਹਯ ਅਰੂਢ ਕਰਿ ਪੰਥ ਪਧਾਰਾ। ਪਹੁੰਚਯੋ ਮੱਲੇ ਗ੍ਰਾਮ ਮਝਾਰਾ ॥ ੧੮ ॥ ਸ਼੍ਰੀ ਹਰਿਗੋਵਿੰਦ ਜੋਧਾ ਬਲੀ।ਕੀਰਤਿ ਜਗਤ ਬਿਥਾਰਤਿ ਭਲੀ। ਕਬਿ ਕਬਿ ਚਢਹਿੰ ਅਖੇਰ ਸਿਧਾਵਹਿੰ। ਪੈਂਦਖਾਨ ਸੋਂ ਖੇਲ ਮਚਾਵਹਿੰ ॥ ੧੯ ॥ ਆਯੁਧ ਬਿੰਦ੍ਰਾ ਸੁਭਟ ਕਰੈਤੇ।ਹੇਰਿ ਹੇਰਿ ਵਧਿ ਕਮਿ ਪਰਖੰਤੇ। ਕਰਿ ਬਰਕਸ[5] ਦਿਖਰਾਵਹਿ ਪੈਂਦਾ। ਜਿਸ ਮਾਨਿੰਦ ਨ ਪ੍ਰਾਕ੍ਰਮ ਕੈਂਦਾ[6]॥੨੦ ॥ ਡੀਲ ਦਰਾਜ਼ ਮਹਾ ਭੁਜਦੰਡੇ[7]। ਮਹਿਖਨ ਕੋ ਲਰਵਾਹਿੰ ਪ੍ਰਚੰਡੇ। ਪੈਂਦਾ ਬੀਚ ਖਰੋ ਹੁਇ ਜਾਇ। ਗਹਿ ਬਖਾਨ[8] ਦੋਨਹੁ ਅਟਕਾਇ ॥੨੧॥ ਬਡੀ ਸਿਪਰ ਦੇਸ਼ਨਿ ਤੇ ਆਇ। ਸਭਾ ਬਿਖੈ ਗਹਿ ਚੀਰ ਦਿਖਾਇ। ਸ਼੍ਰੀ ਫਲ[9] ਭੁਜਦੰਡਨ ਤੇ ਭੰਨਿ। ਸ਼੍ਰੀ ਸਤਿਗੁਰ ਕੋ ਕਰਹਿ ਪ੍ਰਸੰਨ ॥੨੨॥ ਤੁਰੰਗ ਬਲੀ ਅਸਵਾਰ ਦੁੜਾਵਤਿ। ਹਾਥ ਪਾਇ ਬਲ ਤੇ ਅਟਕਾਵਤਿ। ਨਰ ਕੋ ਭਾਰ ਮੁੰਗਰੋ ਭਾਰੀ[10]। ਦੋ ਗਹਿ ਦੋਨੋ ਹਾਥ ਮਝਾਰੀ ॥ ੨੩ ॥

[1]ਭਾਵ ਭਾਈ ਗੁਰਦਾਸ ਜੀ ਨੂੰ। [2]ਭਾਵ ਛੇਤੀ। [3]ਕੁਛ ਦਿਨ ਪਾਕੇ ਸਤਿਗੁਰਾਂ (ਤੋਂ ਆਗਿਆ ਲੈਕੇ)। [4]ਅਸ਼ੀਰਵਾਦ। [5]ਕਸਰਤ, ਵਰਜ਼ਸ਼। [6]ਜਿਸ ਦੇ ਤੁੱਲ ਕਿਸੇ ਦਾ ਬਲ ਨਹੀਂ। [7]ਸਰੀਰ ਲੰਬਾ, ਬੜ੍ਹੀਆਂ ਬਾਹਾਂ। [8]ਸ਼ਿੰਙ। [9]ਨਲੀਏਰ। [10]ਮਨੁਖ ਦੇ ਭਾਰ ਦੀ ਮੁੰਗਲੀ ਭਾਰੀ।

*ਸਪਸ਼ਟ ਕਵਿ ਜੀ ਗੁਰ ਸਿੱਖਾਂ ਦੀ ਗੁਰ ਮਿਰਯਾਦਾ ਦੀ ਰੀਤੀ ਹੁੰਦੀ ਦੱਸ ਰਹੇ ਹਨ, ਪੋਹ ਕ੍ਰਿਯਾ ੧੩ਵੇਂ ਦਿਨ ਹੁੰਦੀ ਹੈ ਇਥੇ ਭੋਗ ੧੪ਵੇਂ ਦਿਨ ਪਿਆ ਹੈ, ਫਿਰ ਜੇ ਕਿਤੇ ਅਨਮਤੀ ਮੈਸਕਾਰ ਲਿਖ ਦੇਂਦੇ ਹਨ ਤਾਂ ਜਾਪਦਾ ਹੈ ਕਿ ਓਹ ਰਾਜ-ਗ੍ਰਿਹ ਦੇ ਬ੍ਰਾਹਮਣੀ ਦਬਾਉ ਹੇਠ ਲਿਖਦੇ ਹਨ ਯਾ ਓਹ ਪਾਠ ਆਖੇਪਕ ਹਨ।

ਦੋਇ ਮੱਲ ਬਾਹਨ ਲਟਕਾਵੈ।ਚਿਰੈਕਾਲ ਲਗਿ ਖਰੋ ਭੁਮਾਵੈ।ਗੁਰੁ ਕਮਾਨ ਬਿਨਾ ਜੋ ਔਰ। ਗਹਿ ਦੁਇ ਤੀਨ ਐਂਚ ਦੇ ਤੋਰਿ[1] ॥ ੨੪ ॥ ਇੱਤਮਾਦਿਕ ਬਲ ਅਧਿਕ ਦਿਖਾਵਨਿ । ਬਰਕਸ ਕਰਤਿ ਰਹਤਿ ਹਰਖਾਵਨ ।

ਇਕ ਦਿਨ ਚਢੇ ਅਖੇਰ ਸਿਧਾਰੇ।ਗਏ ਦੂਰ ਨਹਿੰ ਹਟੇ ਪਿਛਾਰੇ ॥੨੫॥ ਜੱਲ੍ਹਨ ਸਾਧ ਹੁਤੋ ਜਿਸ ਥਾਨ । ਤਹਿੰ ਲਗਿ ਪਹੁੰਚੇ ਗੁਰ ਭਗਵਾਨ ।ਦੇਖਿ ਦੂਰਿ ਤੇ ਬੰਦਿ ਅਗਾਰੀ[2] । ਸਿਵਰ ਕਰਾ, ਇਵ ਬਿਨੈ ਉਚਾਰੀ[3] ॥ ੨੬ ॥ 'ਕਰਹੁ ਸਨਾਥ[4]ਕ੍ਰਿਪਾ ਨਿਜ ਧਾਰਿ । ਨਿਸਾ ਬਸਹੁ ਦਿਹੁ ਦਰਸ ਉਦਾਰ'। ਉਤਰੇ ਹਯ ਪਰਯੰਕ ਬਿਠਾਏ । ਸਰਬ ਸੇਵ ਠਾਨੀ ਸੁਖ ਪਾਏ ॥ ੨੭ ॥ ਨਾਮ ਰਾਮਕੀ ਤਿਸ ਕੀ ਦਾਰਾ । ਹਰਖਤਿ ਉਰ ਪਿਖਿ ਬਾਕ ਉਚਾਰਾ । 'ਪੂਰਬ ਕੋ ਬਛਭਾਗ ਹਮਾਰੇ । ਪ੍ਰਭੁ ਦਰਸ਼ਨ ਕਰਿ ਸਦਨ ਮਝਾਰੇ'॥੨੮॥ ਸੁਨਿ ਅਨੰਦ ਕੋ ਰਿਦੇ ਪ੍ਰਕਾਸ਼ । ਬੈਠੇ ਬੰਦਨ ਕਰਿ ਜਬਿ ਪਾਸ । ਸ਼੍ਰੀ ਗੁਰ ਹਰਿਗੋਬਿੰਦ ਬਖਾਨਾ । 'ਕਹੁ ਜੱਲ੍ਹਨ ! ਤੂੰ ਸਾਧ ਮਹਾਨਾ ॥ ੨੯ ॥ ਤੁਰਕ ਪਰੇ ਕਯੋਂ ਖਯਾਲ ਹਮਾਰੇ ? । ਪਠਹਿੰ ਚਮੂੰ ਬਹੁ ਬਿਨਾਂ ਬਿਚਾਰੇ । ਕਰਹਿੰ ਜੁੱਧ ਮਾਰਨ ਅਰੁ ਮਰਨੋ । ਨਰਨ ਹਜ਼ਾਰਨਿ ਕੋ ਹੁਇ ਹਰਨੋ[5] ॥ ੩੦ ॥ ਸੁਨਿ ਜੱਲ੍ਹਨ ਕਰ ਜੋਰਿ ਉਚਾਰਾ । 'ਸ਼੍ਰੀ ਗੁਰ ! ਤੁਮ ਸਮਰਥ ਉਦਾਰਾ । [6]ਮੁਗਲ ਸਦਨ ਮਹਿੰ ਸਰਮਾ ਮਾਧਾ । ਨਿਸ ਬਾਸੁਰ ਬਾਸਹਿ ਮਨ ਭਾਧਾ[7]॥ ੩੧ ॥ ਸੋ ਰਾਵਰ ਨੇ ਗਹਿ ਕਰ ਲੀਨਿ[8]ਪਾਵੇ ਸਾਥ ਬੰਧਿਬੋ ਕੀਨਿ । ਜਿਸ ਨੇ ਅਖਿਲ ਜਗਤ ਕੋ ਕਾਟਾ । ਸੋ ਭੌਂਕਤਿ ਹੈ ਸਭਿਨਿ ਉਚਾਟਾ[9] ॥੩੨ । ਕੂਕਰ ਮੁਗਲ ਕੋਪ ਕਰਿ ਦੌਰਤਿ।-ਕਹਾਂਭਯੋ?-ਲਖਿ ਮਤਿ ਭੇਬੌਰਤਿ[10]। ਮਾਰਤਿ ਮਰਤਿ ਖੇਦ ਕੋ ਪਾਇ। ਭੌਂਕਤਿ ਖੁਨਸਤਿ ਹਟਜੋ ਨ ਜਾਇ ॥ ੩੩ ॥ ਨਿਜ ਪ੍ਰਯੰਕ ਪਾਵੇ ਤੇ ਤਯਾਗਹੁ । ਨਹਿੰ ਬੰਧਹੁ ਇਸ ਨਿਕਟਿ ਵਿਰਾਗਹੁ[11]। ਬਹੁਰ ਮੁਗ਼ਲ ਸਗਲੇ ਹਟਿ ਜੈਹੈਂ । ਖਯਾਲ ਨ ਪਰਹਿੰ ਸਮੀਪ ਨ ਐਹੈਂ[12] ॥ ੩੪ ॥ ਬਿਕਸੇ ਸੁਨਿ ਸ਼੍ਰੀ ਹਰਿਗੋਵਿੰਦ । ਮੰਦ ਮੰਦ ਮੁਖ ਜਨੁ ਅਰਬਿੰਦ । 'ਬੰਧੀ ਗਈ ਸੁ ਬੰਧੀ ਰਹੀ।ਛੁਟਹਿ ਨ ਕਿਮ ਜੋ ਛੁਟਨ ਚਹੀ ॥

[1]ਖਿੱਚ ਕੇ ਤੋੜ ਦੇਵੇ। [2](ਜੱਲ੍ਹਣ) ਨੇ ਹੱਥ ਜੋੜਕੇ ਨਮਸਕਾਰ ਕੀਤੀ। [3](ਜੱਲ੍ਹਣ ਨੇ) ਬੇਨਤੀ ਕੀਤੀ। [4]ਨਿਹਾਲ। [5]ਮੁਗਲਾਂ ਦੇ ਘਰ ਵਿਚ ਆਇਆ ਰੂਪੀ ਕੁੱਤੀ ਨੂੰ ਰਾਤ ਦਿਨ ਵੱਸਣਾਂ ਮਨ ਵਿਚ ਚੰਗਾ ਲੱਗਾ। [6]ਹਥ ਨਾਲ ਫੜ ਲਈ ਹੈ। [7]ਭਾਵ ਸਾਰੇ ਤੁਰਕਾਂ ਨੂੰ ਉਚਾਟ ਕਰ ਦਿੰਦੀ ਹੈ। [8](ਹੈਂ ਇਹ) ਕੀਹ ਹੋ ਗਿਆ ? (ਇਹ) ਦੇਖ ਕੇ ਬੁੱਧੀ ਤੋਂ ਬੌਰੇ ਹੋ ਜਾਂਦੇ ਹਨ। [9]ਤਿਆਗ ਕਰੋ (ਮਾਇਆ ਦਾ)।

੩੫ ॥ ਕੋਰਾ ਭਗਤਿ ਅਹੈਂ ਤੂੰ ਸੰਤ। ਸਿਮਰਿ ਏਕ ਚਿਤ ਸ੍ਰੀ ਭਗਵੰਤ*। ਸੁਨਿ ਜੱਲ੍ਹਨ ਪਦ ਪੰਕਜ ਨਮੋ। ਸੇਵਾ ਸਰਬ ਕਰੀ ਤਿਹ ਸਮੋ ॥ ੩੬ ॥ ਭਗਤਿ ਗਯਾਨ ਕੀ ਚਰਚਾ ਚਾਰੁ। ਕਰੀ ਮੁਦਤਿ ਚਿਤ ਜਾਨਤਿ ਸਾਰੁ। ਜਿਸ ਜਿਸ ਬਿਧਿ ਸੋਂ ਬੂਝਤਿ ਰਹਸੋ। ਦਯਾਸਿੰਧੁ ਤਿਮ ਉੱਤਰ ਕਹਸੋ ॥ ੩੭ ॥ ਏਕ ਨਿਸਾ ਬਸਿ ਕਰਿ ਹੋਸਾਈਂ। ਸੁਪਤਿ ਜਥਾ ਸੁਖ ਸਕਲ ਬਿਤਾਈ। ਸੌਚ ਸ਼ਨਾਨ ਠਾਨਿ ਪ੍ਰਸਥਾਨੇ। ਕਰੀ ਅਖੇਰ ਬ੍ਰਿੱਛ ਉਦਯਾਨੇ ॥ ੩੮ ॥ ਆਨਿ ਸੁਧਾਸਰ ਬਹੁਰ ਬਿਰਾਜੇ। ਜੋ ਗੁਰ ਰਖਹਿਂ ਦਾਸ ਕੀ ਲਾਜੇ। ਤੁਖਤ ਅਕਾਲ ਦੋਨਹੂ ਕਾਲ।ਦਰਸ਼ਨ ਦੇ ਸਿਖ ਕਰਤਿ ਨਿਹਾਲ॥ ੩੯ ॥ ਸੰਗਤਿ ਨਈ ਆਨਿ ਸਿਖ ਹੋਵਤਿ। ਅਘ ਓਘਨ ਹਤਿ ਦਰਸ਼ਨ ਜੋਵਤਿ। ਲਾਖਹੁ ਦਰਬ ਚਲਨੋ ਨਿਤ ਆਵਤ । ਤਿਮ ਹੀ ਖਰਚ ਹੋਤਿ ਸਭਿ ਜਾਵਤਿ ॥੪੦॥ ਜੋਧਾ ਕਰੈ ਸਕੇਲਨ ਘਨੇ। ਬਸਤ੍ਰ ਸ਼ਸਤ੍ਰ ਭੂਖਨ ਸੋਂ ਬਨੇ। ਤੁਰੰਗਨ ਕੀ ਖਰੀਦ ਬਹੁ ਕਰੈਂ। ਚਪਲ ਚਲਾਕ ਮਹਾ ਬਲ ਧਰੈਂ ॥੪੧॥ ਕਰਹਿਂ ਸੁਭਟ ਗਨ ਕੋ ਅਸਵਾਰ। ਸ਼ਸਤ੍ਰ ਖਰੀਦਹਿਂ ਅਨਿਕ ਪ੍ਰਕਾਰ। ਦੇਸ਼ ਬਿਦੇਸ਼ਨ ਤੇ ਸਿਖ ਲਯਾਵੈਂ। ਖੁਸ਼ੀ ਲੇਹਿਂ ਗੁਰ ਅੱਗੂ ਚਢਾਵੈਂ ॥੪੨॥ ਭਗਤਿ ਗਯਾਨ ਕੈ ਜੰਗ ਪ੍ਰਸੰਗ। ਕਰਹਿਂ ਸੁਨਹਿਂ ਬਹੁ ਬਿਧਿ ਮਿਲਿ ਸੰਗ। ਸਦਾ ਰਬਾਬੀ ਕਿਰਤਨ ਕਰੈਂ। ਸੁਨੈਂ ਪ੍ਰੇਮ ਤੇ ਸਿਖ ਜਗ ਤਰੈਂ ॥ ੪੩ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੌ 'ਜਲੁਨ' ਪ੍ਰਸੰਗ ਬਰਨਨੰ ਨਾਮ ਪੰਚਦਸਮੋ ਅੰਸੂ.॥ ੧੫ ॥

*ਮਾਇਆ ਦਾ ਭਾਵ ਇੱਥੇ ਨਿਰੇ ਪੈਸੇ ਨਹੀਂ, ਪਰ ਮੁਲਕ ਦਾ ਹਕੂਮਤ, ਤਾਕਤ, ਦੌਲਤ, ਤੇਜ ਪ੍ਰਤਾਪ ਸੱਭੋ ਕੁਛ ਹੈ। ਬਾਬਾ ਜੱਲ੍ਹਣ ਬੜੇ ਭਗਤ ਹੋਏ ਹਨ, ਉਹ ਫਕੀਰੀ ਦਾ ਆਦਰਸ਼ ਕਹਿ ਰਹੇ ਹਨ, ਸਤਿਗੁਰ ਜੀ ਨੇ ਉਸ ਨੂੰ ਆਪਣਾ ਆਦਰਸ਼ ਦੱਸਿਆ ਹੈ ਕਿ ਅਸਾਂ ਹਲਤ ਪਲਤ ਸਵਾਰਨੇ ਹਨ। ਯਵਨ ਰਾਜ ਸਦੀਆਂ ਤੋਂ ਸਾਡੇ ਹਲਤ ਨੂੰ ਤਬਾਹ ਕਰ ਰਿਹਾ ਹੈ, ਹਲਤ ਵਿਗੜੇ ਤਾਂ ਪਲਤ ਬੀ ਕਈ ਵੇਰ ਨਾਲ ਵਿਗੜਦਾ ਹੈ। ਅਰ ਹੁਣ ਸਿੱਖ ਮਾਰਗ ਨਾਲ ਖੁਣਸ ਰਿਹਾ ਹੈ। ਪੰਚਮ ਗੁਰੂ ਜੀ ਸਮਰੱਥ ਸਨ, ਕਸ਼ਟ ਝੱਲਕੇ ਅਪਣੇ ਸਿਰ ਤੇ ਖੇਡ ਕੇ ਪਰਮ ਸ਼ਾਂਤੀ ਨਿਬਾਹ ਕੇ ਇਕ ਰੌਸ਼ਨ ਮੁਨਾਰਾ ਨਮੂਨੇ ਲਈ ਬੰਨ੍ਹ ਗਏ ਹਨ। ਪਰ ਸਾਰੀ ਸੰਗਤ ਇੱਕੋ ਜੇਹੀ ਬਲ ਵਾਲੀ ਨਹੀਂ ਹੁੰਦੀ, ਤਕੜੇ ਕਮਜ਼ੋਰ ਵਿਚ ਹੁੰਦੇ ਹਨ। ਖ਼ੀਰ ਰਸ ਇਸ ਲਈ ਆਂਦਾ ਹੈ ਕਿ ਸਾਰੇ ਸ਼ਕਤੀ ਸੰਪੰਨ ਹੋ ਜਾਣ, ਇਸ ਕਰਕੇ ਹੁਣ ਓਹ ਸ਼ਕਤੀ ਰੂਪ ਮਾਇਆ ਜਿਸ ਕਰ ਕੇ ਤੁਰਕ ਸਾਡੇ ਤੇ ਜ਼ੁਲਮ ਕਰਦੇ ਹਨ; ਅਸਾਂ ਸਿੱਖਾਂ ਨੂੰ ਲੈ ਦਿੱਤੀ ਹੈ। ਭਾਵ ਉਹੋ ਹੈ ਕਿ ਗ੍ਰਿਹਸਤ ਮਾਰਗ ਤੇ ਉਦਾਸ ਮਾਰਗ ਕੱਠੇ ਕੀਤੇ ਹਨ। ਸਿੱਖ ਬੰਦਗੀ ਕਰਨਗੇ, ਪਰ ਨਿਆਂ ਤੇ ਸੱਚ ਦੇ ਟੁਰ ਕੇ ਰਾਜ ਬੀ ਕਰਨਗੇ। ਇਹ ਦੱਸ ਕੇ 'ਸੰਤ' ਨੂੰ ਕਿਹਾ ਕਿ ਤੂੰ ਭੋਲਾ ਸੰਤ ਹੈਂ ਅਪਣੇ ਰੰਗ ਲੱਗਾ ਰਹੁ ਤੈਨੂੰ ਕੇਵਲ ਬੰਦਗੀ ਦਾ ਪਤਾ ਹੈ। ਅਸਾਂ ਸਾਰੀ ਲੋਕਸੰਗਤ, ਸੰਗਤ ਪ੍ਰਜਾ ਤੇ ਦੇਸ਼ ਉੱਨਤ ਕਰਨਾ ਹੈ।

੧੬. [ਸ਼੍ਰੀ ਹਰਿਰਾਇ ਜਨਮ, ਮਾਲਵੇ ਵਲ ਟੁਰਨਾ]।

ਦੋਹਰਾ ॥ ਸ਼੍ਰੀ ਗੁਰਦਿੱਤਾ ਸੁਖ ਬਸੇ ਰਚਿ ਕੀਰਤਿ ਪੁਰਿ ਚਾਰੁ।ਕਰੋ ਸਕੇਲਨ ਲੋਕ ਤਹਿੰ ਬਸੇ ਮੋਦ ਕੋ ਧਾਰਿ॥ ੧ ॥ ਚੌਪਈ ॥ਕੋਤਿਕ ਮਾਸ ਬਸਤਿ ਦਿਨ ਟਾਰੇ। ਨਾਨਾ ਬਿਧਿ ਕੇ ਕਰਤਿ ਸ਼ਿਕਾਰੇ। ਸੇਵਹਿੰ ਦਾਸ ਸੰਗ ਸਮੁਦਾਏ। ਦਰਬ ਆਂਦ ਮਨੁ ਕਾਮਨ ਪਾਏ[1]॥੨॥ਮ੍ਰਿਦੁਲ ਬਾਕ ਤੇ ਨਰ ਸਨਮਾਨਹਿ। ਸੁਖ ਦੇ ਨਗਰ ਬਸਾਵਨ ਠਾਨਹਿੰ। ਨੱਤੀ ਗਰਭ ਪ੍ਰਥਮ ਸਮ ਧਰਸੋ[2]।ਵਧਸੋ ਚੰਦ ਸਮ ਭਾਗਨਿ ਭਰਸੋ ॥ ੩ ॥ ਸਮੈਂ ਪ੍ਰਸੂਤ ਹੋਨਿ ਕੋ ਆਯੋ।ਸੁੰਦਰ ਸਮਾ ਸੁਖਦ ਦਰਸਾਯੋ। ਮਕਰ ਰਾਸ ਮਹਿੰ ਸੂਰਜ ਬਾਸਾ। ਤ੍ਰੈਦਸ ਬਾਸੁਰ ਬੀਤੇ ਮਾਸਾ ॥ ੪ ॥ ਪੁਰਿ ਜਨ ਅਨੰਦ ਅਚਾਨਕ ਹੋਵਾ।ਮਾਨਵ ਸਭਿ ਦਿਸ਼ਿ ਮਹਿੰ ਸੁਖ ਜੋਵਾ। ਸਵਾ ਜਾਮ ਜਬਿ ਰਹੀ ਤ੍ਰਿਜਾਮਾ[3]। ਜਨਮਯੋ ਪੁੱਤ੍ਰ ਬਦਨ ਅਭਿਰਾਮਾ ॥ ੫॥ ਦੇਵਨ ਆਨਿ ਅਰਚਨਾ ਕਰੀ।ਬਾਰ ਬਾਰ ਕੁਸਮਾਂਜੁਲ ਝਰੀ[4]। ਔਚਕ ਸਿਖ ਸ਼ਬਦ ਕੋ ਸੁਨਸੋ। ਜੈ ਜੈ ਸ਼ਬਦ ਮਿਲੇ ਸਭਿ ਭਨਸੋ ॥ ੬॥ ਮਿਲਿ ਦਾਸੀ ਗਨ ਮੰਗਲ ਗਾਯੋ। ਸ਼੍ਰੀ ਗੁਰਦਿੱਤਾ ਸੁਨਿ ਹਰਿਖਾਯੋ। ਚਹੁੰਦਿਸ਼ਿ ਤੇ ਗਨ ਦੇਤਿ ਬਧਾਈ। ਪਾਇ ਦਰਬ ਕੋ ਆਸ਼ਿਖ ਗਾਈ ॥੭ ॥ ਜਚਾ ਜੋਗ ਕੁਲ ਰੀਤਿ ਕਰੰਤੋ। ਸੁਨਿ ਜਾਚਕ ਆਏ ਹਰਖੰਤੋ। ਦਾਨ ਮਾਨ ਸਭਿਹਿਨਿ ਕੋ ਦੀਨ। ਗੁਰ ਸੁਤ ਸੁਜਸੁ ਅਧਿਕ ਭਖਿ ਲੀਨਿ ॥ ੮ ॥ ਪਿਤਾ ਗੁਰੂ ਢਿਗ ਦਾਸ ਪਠਾਏ। ਅਨਿਕ ਪੁਕਾਰਨ ਬਿਨੈ ਲਿਖਾਏ[5]। 'ਨਾਮ ਰਾਖੀਯਹਿ ਜੋ ਮਨ ਭਾਵਤਿ। ਪੌਤ੍ਰ ਆਪ ਕੋ ਦੁਤੀ ਸੁਹਾਵਤਿ' ॥ ੯॥ ਪੰਚ ਬਿਖੈ ਬਸਿ ਚਲਿ ਕੋ[6] ਦਿਨਾ। ਪਹੁੰਚੇ ਪੁਨ ਪ੍ਰਸਾਦਿ ਲੈ ਘਨਾ। ਸੁਧਾਸਰੋਵਰ ਪੁਰਿ ਮਹਿੰ ਆਏ। ਸਤਿਗੁਰ ਆਗੇ ਸੀਸ ਨਿਵਾਏ ॥ ੧੦ ॥ ਪੌਤ੍ਰ ਜਨਮ ਸੁਨਿ ਮਨ ਆਨੰਦੇ। ਆਨਿ ਬਧਾਈ ਬ੍ਰਿੰਦ ਭਨੰਦੇ[7]। ਗੁਰ ਘਰ ਮੈਂ ਬਡ ਮੰਗਲ ਕਰੈਂ। ਬਾਜੇ ਬਜਤਿ ਪੁੰਜ ਮੁਦ ਭਰੈਂ ॥ ੧੧ ॥ ਜਿਨਹੁੰ ਆਨਿ ਸੁਧਿ ਪ੍ਰਥਮ ਸੁਨਾਈ। ਬਸਤ੍ਰ ਬਿਭੂਖਨ ਦਏ ਗੁਸਾਈਂ। ਅਪਰ ਦੀਨ ਗਨ ਕੋ ਧਨ ਦੀਨਿ। ਅਤਿ ਅਨੰਦ ਗੁਰ ਪਤਨੀ ਭੀਨ ॥ ੧੨ ॥ ਸਰਬ ਪੁਕਾਰਨ ਉਤਸਵ ਸਾਜੇ।

---

[1]ਮਨ ਦੀ ਕਾਮਨਾ ਪਾਉਂਦੇ ਹਨ। [2]ਪਹਿਲੇ ਵਾਂਙੂ (ਫੇਰ) ਗਰਭ ਧਾਰਨ ਕੀਤਾ। [3]ਰਾਤ। [4]ਫੁੱਲਾਂ ਦੇ ਬੁਕ ਭਰ ਭਰ ਝੜੀ ਲਾ ਦਿਤੀ, ਛਾਵ ਫੁੱਲਾਂ ਦੀ ਬਰਖਾ ਕੀਤੀ। [5]ਬੇਨਤੀ (ਚਿੱਠੀ) ਪਰ ਲਿਖਾਈ। [6]ਕੁਛ। [7]ਕਹਿੰਦੇ ਹਨ।

ਦੁੰਦਭਿ ਲਘੁ ਬਿਸਾਲ ਦਰ ਬਾਜੈ।ਜੋ ਜੋ ਸੁਨਿ ਆਯੋ ਤਿਨ ਪਾਯੋ।ਸਤਿਗੁਰ ਸੁਜਸੁ ਜਗਤ ਪਰ ਛਾਯੋ ॥ ੧੩ ॥ 'ਗੁਰਤਾ ਮਾਲਕਿ' ਸਤਿਗੁਰ ਜਾਨਾ'॥ ੩॥ 'ਸ਼੍ਰੀ ਹਰਿਰਾਇ' ਸੁ ਨਾਮ ਬਖਾਨਾ। ਕੰਚਨ ਕੋ ਕੰਕਨ ਘਰਿਵਾਏ ॥ ਹੀਰਨ ਪੰਕਤਿ ਖਚੀ[2] ਬਨਾਏ ॥੧੪॥ ਝਗਲੀ ਝੀਨੀ[3] ਅਲਪ ਕਰਾਇ। ਊਪਰ ਗੋਟਾ ਅਧਿਕ ਲਗਾਇ। ਮੇਵਾ ਅਰੁ ਪਕਵਾਨ ਘਨੇਰਾ। ਤੀਨਹੁੰ ਗੁਰ ਮਹਿਲਾ ਤਿਸ ਬੇਰਾ ॥ ੧੫॥ ਸਹਤ ਸਨੇਹ ਸੁ ਤੁਰਤ ਪਠਾਏ।ਕੀਰਤ ਪੁਰਿ ਪੌਤ੍ਰਾ ਜਨਮਾਏ। ਗਨ ਮੰਗਲ ਇਮ ਨਏ ਰਚੈਤੇ। ਗੁਰੁ ਸਨਬੰਧੀ ਅਨੰਦ ਮਚੈਤੇ ॥ ੧੬ ॥ ਜਬਿ ਦੁਇ ਮਾਸ ਬਿਤੇ ਇਸ ਭਾਂਤੀ। ਸਾਈਂ ਦਾਸ ਪਠੀ ਤਬਿ ਪਾਤੀ। ਹੋਇ ਦੀਨ ਬਹੁ ਕੀਨਸਿ ਬਿਨਤੀ। 'ਆਵਹੁ ਮਿਹਰ ਕਰਹੁ ਤਜਿ ਗਿਨਤੀ॥ ੧੭ ॥ ਦਿਵਸ ਬਸੋਏ ਕੋ ਬਡ ਮੇਲਾ। ਚਹੁੰਦਿਸ਼ਿ ਤੇ ਨਰ ਹੋਇ ਸਕੇਲਾ। ਇਹਾਂ ਆਨਿ ਕੈ ਕਰਹੁ ਗੁਸਾਈਂ।ਦੇਹੁ ਦਰਸ ਦਾਸਨ ਸਮੁਦਾਈ' ॥ ੧੮ ॥ ਇੱਤ੍ਰਾਦਿਕ ਸਤਿਗੁਰੁ ਉਬਾਚੀ। ਰਿਦੈ ਬਿਚਾਰਜੋ ਕਰਿਬੇ ਸਾਚੀ।–ਉਭੈ ਜੁੱਧ ਹਮ ਕੀਨਿ ਬਿਰੋਧਾ[6]। ਅਬਹਿ ਸ਼ਾਹ ਨਹਿੰ ਠਾਨਤਿ ਕ੍ਰੋਧਾ ॥ ੧੯ ॥ ਸੁਮਤਿ ਵਜ਼ੀਰ ਖਾਨ ਸਮੁਝਾਵੈ। ਕਹਿ ਮਹਿਮਾ ਰਿਸ ਉਰ ਬਿਸਰਾਵੈ।ਅਬਿ ਜੰਗਲ[4] ਚਲਿ ਦਿਵਸ ਗੁਜ਼ਾਰੈਂ। ਤਹਾਂ ਲਰੈਂ ਰਿਪੁ ਗਨ ਕੋ ਮਾਰੈਂ ॥ ੨੦ ॥ ਜੋਗ ਨ ਭਲੋ ਸੁਧਾਸਰ ਮਾਂਹੀ। ਆਵਹਿੰ ਤੁਰਕ ਅਦਬ ਰਹਿ ਨਾਂਹੀ। ਅਰੁ ਲਵਪੁਰਿ ਕੋ ਨੇਰ ਘਨੇਰਾ। ਚਢਿ ਆਵਹਿ ਲਸ਼ਕਰ ਬਹੁਤੇਰਾ ॥੨੧॥ ਨਹੀਂ ਮਵਾਸ[6] ਹੋਨਿ ਕੋ ਥਾਨ। ਨਹੀਂ ਬਿਖਮ ਕਿਤ ਦੁਰਗ ਮਹਾਨ। ਲਰਨ ਸਥਲ ਜੰਗਲ ਮਹਿੰ ਆਛੋ। ਕਹੂੰ ਕਹੂੰ ਜਲ ਪ੍ਰਾਪਤਿ ਬਾਛੋਂ[7] ॥ ੨੨ ॥ ਮਹਾਂ ਉਜਾਰ ਖਰੇ ਬਨ ਜਹਾਂ। ਮਾਰਹਿੰ ਘਨੇ ਤੁਰਕ ਹਮ ਤਹਾਂ। ਜਿਮ ਕਿਮ ਕਰਹਿੰ ਦਾਵ ਲੈ ਫਤੇ[8] । ਸ਼ਾਹੁ ਜਿ ਆਪ ਜਾਇ,ਤਿਹ ਹਤੈਂ ॥੨੩॥ ਜਲ ਕੋ ਘੇਰਿ ਚਮੂੰ ਥਿਰ ਹੋਇ। ਜਹਿੰ ਰਿਪੁ ਕੋ ਜਲ ਪਾਇ ਨ ਕੋਇ–।ਇੱਤ੍ਰਾਦਿਕ ਬਹੁ ਰਿਦੈ ਬਿਚਾਰਾ। ਜੰਗਲ ਕੋ ਪਧਾਨ ਨਿਰਧਾਰਾ॥ ੨੪ ॥ਨਿਸ ਮਹਿੰ ਮਹਿਲ ਗਏ ਗੋਸਾਈਂ।

[1]ਭਾਵ ਗੁਰੂ ਹਰਿਗੋਬਿੰਦ ਜੀ ਨੇ ਇਸ ਬਾਲਕੇ ਨੂੰ ਗੁਰਤਾ ਦਾ ਮਾਲਿਕ ਜਾਣਿਆਂ। [2]ਜੜਾਊ ਜੜਤਿ। [3]ਬਰੀਕ। [4]ਚੰਗੀ ਤਰ੍ਹਾਂ ਕੁੱਝ ਕੇ। ਅੜਕੇ। [5]ਮਾਲਵੇ ਦਾ ਮਾਰੂ ਥਲਾ ਦੇਸ਼। [6]ਓਹ ਥਾਂ ਜਿਸ ਦੀ ਓਟ ਲੈਕੇ ਵੈਰੀ ਨਾਲ ਲੜਿਆ ਜਾ ਸਕੇ।(ਅ) ਕਿਲ੍ਹਾ। [7]ਲੋੜ ਪਈ ਤੇ ਪਾਣੀ ਕਿਤੇ ਕਿਤੇ ਹੀ ਮਿਲਦਾ ਹੈ, ਭਾਵ ਪਾਣੀ ਥੋੜਾ ਹੈ ਤੇ ਪਾਤਸ਼ਾਹੀ ਫੌਜਾਂ ਲਈ ਇਕ ਬੁੜ ਦਾ ਕਾਰਣ ਹੈ। [8]ਜਿਵੇਂ ਕਿਵੇਂ ਦਾਉ ਕਰਕੇ ਜਿੱਤ ਲਵਾਂਗੇ।

ਢਿਗ ਦਮੋਦਰੀ ਚਲਿ ਕਰਿ ਆਈ। ਕਹਨੋ 'ਤੋਹਿ ਭਗਤਨੀ ਪਠਿ ਪਾਤੀ। ਹਮਹਿ ਹਕਾਰਨ ਹਿਤ ਉਮਹਾਤੀ ॥ ੨੫ ॥ ਸਾਈਂਦਾਸ ਲਿਖੀ ਬਹੁ ਬਿਨਤੀ।–ਆਵਹੁਮਿਹਰ ਧਰਹੁ ਭਜਿ ਗਿਨਤੀ–।ਤੋਹਿ ਮਨੋਰਥ ਕਹਾਂ[1]? ਸੁਨਾਵਹੁ। ਈਹਾਂ ਬਸਹੁ ਕਿ ਤਹਾਂ ਸਿਧਾਵਹੁ' ॥ ੨੬ ॥ ਸੁਨਿ ਦਮੋਦਰੀ ਗਿਰਾ ਬਖਾਨੀ। 'ਕਰਹੁ ਆਪ ਜੈਸੇ ਮਨ ਭਾਨੀ। ਚਲਹੁ ਚਲਹਿੰਗੇ ਸੰਗ ਤੁਮਾਰੇ। ਬਸਹੁ ਬਸਹਿੰਗੇ ਸਭਿ ਨਿਰਧਾਰੇ' ॥ ੨੭ ॥ ਅਰਧ ਚੇਤ ਕੋ ਮਾਸ ਬਿਤਾਯੋ। ਗਮਨ ਆਪਨੋ ਸਭਿਨਿ ਸੁਨਾਯੋ। ਤੀਨ ਹਜ਼ਾਰ ਚਮੂੰ ਭਟ ਸੰਗ। ਸ਼ਸਤ੍ਰ ਜਿ ਧਾਰਤਿ ਸਹਤ ਤੁਰੰਗ ॥ ੨੮ ॥ ਸਿੱਖਨ ਮਸੰਦ ਮੇਵੜੇ ਘਨੇ। ਦਾਸ ਅਨੇਕ ਤਿਨਹਿੰ ਕੋ[2] ਗਨੇ। ਸੁਨਿ ਗੁਰ ਤੇ ਭਜਾਰੀ ਸਭਿ ਧਾਰੈਂ। ਅਪਨੀ ਅਪਨੀ ਵਸਤੁ ਸੰਭਾਰੈਂ॥੨੯॥ਸਭਿਗੁਰ ਵਸਤੁ ਸਕਲ ਸੰਭਾਰੀ।–ਆਵਨ ਹੋਇ ਕਿ ਨਹਿੰ–ਉਰਧਾਰੀ। ਸਕਲ ਕੁਟੰਬ ਤਜਾਰ ਕਰਿਵਾਯੋ। ਦਾਸੀ ਦਾਸਨ ਕੋ ਸਮੁਦਾਯੋ ॥ ੩੦ ॥ ਚਲਿ ਕਰਿ ਗਏ ਪ੍ਰਥਮ ਦਰਬਾਰ। ਹਾਥ ਜੋਰਿ ਬਹੁ ਬਿਨੈ ਉਚਾਰਿ। 'ਹੇ ਪ੍ਰਭੂ! ਮਮ ਆਵਨ ਕੈ ਨਾਂਹੀ। ਬਸਹੁ ਸਦਾ ਹਰਿ ਮੰਦਰ ਮਾਂਹੀ ॥ ੩੧ ॥ ਜੰਗਲ ਜਾਇ ਜੰਗ ਮੈਂ ਠਾਨੋਂ*। ਮਾਨੀ[3] ਤੁਰਕਨ ਕੇ ਗਨ ਹਾਨੋਂ*'। ਤਬਿ ਅਵਾਜ ਭੀ ਮੰਦਿਰ ਮਾਂਹੀ*। 'ਤੁਮਰੀ ਬਿਜੈ, ਅਰਹਿੰ ਰਿਪੁ ਨਾਂਹੀ*' ॥ ੩੨ ॥ ਸ਼੍ਰੀ ਹਰਿਗੋਵਿੰਦ ਸੁਨਤਿ ਅਨੰਦੇ। ਬੰਦਨ ਕਰੀ ਦੁੰਦ ਕਰ ਬੰਦੇ। ਵਹਿਰ ਪ੍ਰਦੱਛਨ ਦੇ ਕਰਿ ਚਾਰਿ। ਪੁਨ ਗੁਰ ਤਖਤ ਅਕਾਲ ਸਿਧਾਰਿ॥੩੩॥ਹਾਥ ਜੋਰਿ ਅਰਦਾਸ ਕਰਾਇਬਿੰਦ ਪ੍ਰਸਾਦਿ ਦਯੋ ਬਰਤਾਇ। ਤਬਹਿ ਮੰਗਾਇ ਜਰਾਊ ਖਾਸਾ। ਜਿਸ ਮਹਿੰ ਸੁੰਦਰ ਹੋਤਿ ਪ੍ਰਕਾਸ਼ਾ ॥ ੩੪ ॥ ਸਿਰੀ ਗ੍ਰੰਥ ਸਾਹਿਬ ਬਿਚ ਥਾਪਿ। ਕਰਸੋ ਅਗਾਰੀ ਪਾਛੈ ਆਪ। ਦੋਇ ਦਿਸ਼ਾ ਦੁਇ ਚਮਰ ਢੁਰਾਵੈਂ। ਚਲੇ ਕਿਤਿਕ ਲੈ ਸੰਖ ਬਜਾਵੈਂ ॥੩੫॥ ਰਥ ਅਰੂਢਿ ਗੁਰੁ ਮਹਿਲਾ ਤੀਨ। ਡੋਰੇ ਨੁਖਾ ਅਰੂਢਨਿ ਕੀਨਿ। ਤੀਨਹੁੰ ਪੁੱਤ੍ਰ ਸੰਗ ਚਢਿ ਚਾਲੇ। ਦੁੰਦਭਿ ਬਜੈਂ ਸੁਭਟ ਗਨ ਨਾਲੇ ॥ ੩੬ ॥ ਪਨਹੀ ਬਿਨਾਂ[4] ਗ੍ਰੰਥ ਕੇ

---

[1]ਕੀ ਹੈ ? [2]ਕੋਣ। [3]ਹੰਕਾਰੀ। [4]ਭਾਵ, ਨੰਗੇ ਪੈਰੀਂ।

*ਸਾਰੀ ਚੌਪਈ ਦਾ ਪਾਠਾਂਤ੍ਰ ਇਕ ਥਾਵੇਂ ਐਉਂ ਭੀ ਹੈ:–ਸਭਿ ਕੀ ਕਰਹੁ ਸਹਾਇ ਦਿਆਲਾ। ਯਵਨ ਸ਼ਤ੍ਰੂ ਨਾਸਿਯ ਤਤਕਾਲਾ। ਸੁਨਿ ਧੁਨਿ ਭੀ ਹਰਿਮੰਦਰ ਮਾਂਹੀ। ਤੁਮਰੀ ਬਿਜੈ ਅਰੈਂ ਅਰਿ ਨਾਂਹੀ ॥ ੩੨ ॥

ਪਾਛੇ। ਪੁਰਿ ਨਿਕਸੈ ਚਲਿ ਸ਼੍ਰੀ ਗੁਰ ਆਛੈ। ਥਿਰ ਜਬਿ ਭਏ ਸੁ ਬਿਧੀਆ ਕਹੈ। 'ਹਕਮ ਕਰਹੁ ਜੋ ਪਾਛੇ ਰਹੈ ॥ ੩੭ ॥ ਸੇਵ ਸੰਭਾਰਹਿ ਸ਼੍ਰੀ ਦਰਬਾਰ। ਲੇਨਿ ਦੇਨਿ ਠਾਨਹਿ ਬਿਵਹਾਰ'। ਸੁਨਿ ਗੁਰ ਬੋਲੇ'ਸਿੱਖ ਅਨਾਥ'।ਸੇਵਾ ਕਰਹਿ ਪ੍ਰੇਮ ਕੇ ਸਾਥ ॥ ੩੮ ॥ ਗੁਰ ਘਰ ਅਵਿਚਲ ਸਿੱਖ ਘਨੇਰੇ'।ਦਿਨ ਪ੍ਰਤਿ ਵਧਹਿ ਪ੍ਰਤਾਪ ਬਡੇਰੇ। ਹਮਰੋ ਆਵਨਿ ਹੋਇ ਨ ਹੋਇ। ਸੇਵਕ ਗੁਰ ਕੇ ਰਹਿੰ ਸਭਿ ਕੋਇ' ॥ ੩੯ ॥ ਇਮ ਕਹਿ ਸਗਰੀ ਵਸਤੁ ਸੰਭਾਰੀ। ਠੌਰ ਠੌਰ ਦਾਸਨਿ ਕਰਿ ਭਨਾਰੀ। ਘਰ ਸਮਾਜ ਸਭਿ ਲਾਦਿ ਚਲਾਯੋ।ਉਸ਼ਟਰ ਭਾਰ[1] ਭਏ ਸਮੁਦਾਯੋ ॥ ੪੦ ॥ ਪੁਰਿ ਜਨ ਗਨ ਸੁਨਿਕੈ ਅਸ ਪਨਾ। ਸਭਿ ਕੋ ਰਿਦੈ ਬਿਖਾਦ[2] ਮਹਾਨਾ। ਆਪਸ ਮਹਿੰ ਕਹਿ ਕਰਿ ਨਰ ਨਾਰੀ। ਆਵਤਿ ਮੋਚਿ ਬਿਲੋਚਨ ਬਾਰੀ ॥੪੧॥ ਮੁਖ ਤੇ ਬਾਕ ਨਹੀਂ ਨਿਕਸੈਂਤਾ। ਆਨਿ ਮਿਲੇ ਸ਼੍ਰੀ ਗੁਰ ਭਗਵੰਤਾ। ਜਥਾ ਰਾਮ ਬਨ ਓਰ ਪਧਾਰੇ। ਔਧਪੁਰੀ[3] ਨਰ ਬ੍ਰਿਹ ਕੋ ਧਾਰੇ ॥ ੪੨ ॥ ਭਈ ਤਥਾ ਗਤਿ ਰੋਦਤਿ ਆਵੈਂ। ਏਕ ਕਹੈਂ 'ਹਮ ਸੰਗ ਸਿਧਾਵੈਂ। ਘਰ ਸਮਾਜ ਸਭਿ ਲੇ ਕਰਿ ਜੈ ਹੈਂ। ਜਹਿੰ ਗੁਰ ਦਰਸੈਂ ਤਹਾਂ ਬਸੈ ਹੈਂ ॥ ੪੩ ॥ ਸ਼੍ਰੀ ਅਰਜਨ ਜੀ ਹਮਹਿੰ ਬਸਾਯੋ। ਅਬਿ ਲੌ ਇਹ ਪਾਲਤਿ ਸੁਖਦਾਯੋ। ਪਾਛੇ ਕਿਸ ਅਲੰਬ ਹਮ ਰਹੈਂ। ਗੁਰ ਤੋ ਨਹੀਂ ਆਇਬੋ ਚਹੈਂ ॥੪੪॥ ਕੋ ਮਾਲਿਕ ਅਬਿ ਹੋਇ ਹਮਾਰੇ। ਸਤਿ-ਗੁਰੁ ਬਿਨ ਸਭਿ ਰਹੈਂ ਦੁਖਾਰੇ। ਜੋ ਸਨਮਾਨ ਕਰਤਿ ਸਭਿ ਭਾਂਤੀ। ਸੋ ਤਜਿ ਚਲੇ, ਨ ਬਿਹਰਤਿ ਛਾਤੀ[4]' ॥੪੫॥ ਬਯਾਕੁਲ ਹੁਇ ਬੀਥਨਿ ਮਹਿੰ ਡੋਲਤਿ। ਦੁਖ ਬ੍ਰਿਹੁ ਤੇ ਬਾਵਰ ਜਿਮ ਬੋਲਤਿ। ਪੁਰਿ ਤੇ ਨਿਕਸੇ ਸ਼੍ਰੀ ਗੁਰੁ ਪਾਛੇ। ਕਰਤਿ ਪੁਕਾਰ ਦਰਸ ਕੋ ਬਾਂਛੇ ॥ ੪੬ ॥ ਸਤਿਗੁਰ ਜਬਿ ਦੇਖਨੋ ਪਸ਼ਚਾਤੀ। ਆਵਤਿ ਨਰ ਨਾਰਨਿ ਬਿਲਲਾਤੀ।ਥਿਰ ਹੁਇ ਰਹੇ ਨ ਆਗੇ ਚਲੇ। ਆਨਿ ਅਖਿਲ ਪੁਰਿ ਕੇ ਜਨ ਮਿਲੇ ॥ ੪੭ ॥ ਕਰਿ ਬੰਦਨ ਕਹਿੰ 'ਇਮ ਤੁਮ ਚਾਲੇ। ਬਹੁਰ ਨ ਆਵਹੁ ਜਿਮ, ਸੰਭਾਲੇ'। ਕਿਸ ਕੋ ਹਮਹਿੰ ਸੋਂਪ ਕਰਿ ਛੋਰਾ ?। ਗਮਨੋ ਤੁਮ ਜੰਗਲ ਕੀ ਓਰਾ ॥ ੪੮ ॥ ਤੁਮਰੇ ਸੰਗ ਚਲਹਿੰਗੇ ਸਾਰੇ। ਸੁਤ ਬਨਿਤਾਦਿਕ ਲੇ ਪਰਵਾਰੇ। ਰਾਵਰਿ ਥਿਰਹ ਸਹਜੋ

---

[1](ਕੋਈ) ਗ਼ੀਬ ਸਿੱਖ। [2]ਗੁਰੂ ਜੀ ਦਾ ਘਰ ਅਟਲ ਹੈ ਤੇ ਸਿੱਖ ਬਹੁਤ ਹਨ। [3]ਉਨ੍ਹਾਂ ਦਾ ਭਾਰ। [4]ਦੁਖ। [5]ਅਜੁੱਧਿਆਪੁਰੀ। [6]ਛਾਤੀ ਬੀ ਨਾਹੀਂ ਫੱਟਦੀ। [7]ਜੋਉਂ ਸਭ ਕੁਝ ਸੰਭਾਲ ਕੇ ਟੁਰੇ ਹੋ ਕਿ ਜਿਵੇਂ ਫੇਰ ਨਹੀਂ ਆਉਣਾ ਹੁੰਦਾ।

ਨਹਿੰ ਪਰੈ। ਰਹਿ ਪਸਚਾਤ ਕੌਨ ਦੁਖ ਭਰੈ ॥੪੯॥ ਭਲਾ ਲੋਕ ਪਰਲੋਕ ਮਝਾਰੈ। ਨਿਤ ਉਠਿ ਤੁਮਰੋ ਦਰਸ ਨਿਹਾਰੈਂ।ਪੁਰਿ ਉਜਾਰ ਹੁਇ ਬਸਨੋ ਨ ਜਾਈ'। ਇਮ ਕਹਿ ਰੁਦਤਿ ਭਏ ਸਮੁਦਾਈ ॥੫੦॥–ਅਸਮੰਜਸ–ਸੰਤਿ-ਗੁਰੂ ਬਿਚਾਰੈਂ।–ਪੁਰਿ ਜਨ ਜੋ ਹਮ ਸਾਥ ਸਿਧਾਰੈਂ।ਸ਼੍ਰੀ ਅਰਜਨ ਪੁਰਿ ਪਰਮ ਬਸਾਵਾ। ਮਹਾਂ ਦੋਸ਼ ਜੋ ਇਸਹਿ ਦੁਖਾਵਾ–॥ ੫੧ ॥ ਇਮ ਬਿਚਾਰ ਕਰਿ ਥਿਰੇ ਨਿਹਾਰੈਂ[1]। ਬਹੁਤ ਭਾਂਤਿ ਕੀ ਧੀਰ ਉਚਾਰੈਂ। ਨਹਿੰ ਮਾਨਹਿੰ ਪੁਰਿ ਬਸਨ ਪਿਛਾਰੀ। ਸੋਚ ਬਿਮੋਚਨ[2] ਸੋਚਤਿ ਭਾਰੀ ॥੫੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਸ਼੍ਰੀ ਹਰਿਗੋਵਿੰਦ ਜਨਮ' ਪ੍ਰਸੰਗ ਵਰਨਨੇ ਨਾਮ ਖੋਡਸਮੋ ਅੰਸੂ ॥ ੧੬ ॥

੧੭. [ਭਰੋਲੀ ਸਾਈਂ ਦਾਸ ਦੇ ਘਰ]।

ਦੋਹਰਾ ॥ ਹਰੀ ਚੰਦ ਗੁਰੁ ਸਸੁਰ ਜੋ ਪਿਤਾ ਨਾਨਕੀ ਕੇਰ। ਆਯੋ ਵਹਿਰ ਸਕੁਚਜਾ ਉਰ ਧਰਿ ਪ੍ਰੇਮ ਬਡੇਰ॥ ੧ ॥ ਚੌਪਈ ॥ ਸਭਿ ਕੁਟੰਬ ਜੁਤਿ ਸ਼੍ਰੀ ਗੁਰ ਹੇਰਾ। ਮੋਚਤਿ ਨੀਰ ਬਿਲੋਚਨ ਕੇਰਾ[3]। ਬੋਲਯੋ 'ਗੁਰ ਅਲੰਭ ਪੁਰਿ ਸਾਰੋ। ਤੁਮ ਭਜਾਗਤਿ[4] ਨਹਿੰ ਕਰੀ ਅਵਾਰੋ ॥ ੨ ॥ ਪਤਿ ਬਿਹੀਨ ਜਿਮ ਰਹਤਿ ਨ ਨਾਰੀ। ਸਸਿ ਬਿਨ ਨਿਸਾ[5],ਨਦੀ ਬਿਨ ਬਾਰੀ[6]। ਮਹਿਪਾਲਕ ਬਿਨ ਚਮੂੰ ਨ ਆਛੈ। ਤਥਾ ਪੁਰੀ ਸਭਿ ਤੁਮਰੇ ਪਾਛੈ ॥੩॥ ਰਹੇ ਉਜ਼ੀਕਤਿ ਆਗੈ ਗਏ[7]। ਕੇਤਿਕ ਦਿਨ ਮਹਿੰ ਆਵਨ ਕਿਏ। ਪੁਰਿ ਜਨ ਨਿਰਾਧਾਰ ਕਿਮ ਰਹੈਂ। ਉਜਰ ਜਾਹਿੰ, ਕੈ ਤੁਮ ਸੰਗ ਲਹੈਂ ॥ ੪ ॥ ਮੈਂ ਅਬਿ ਤੁਮਾਰ ਹੋਇ ਕਰਿ ਆਯੋ। ਚਹੌਂ ਆਪ ਕੇ ਸੰਗ ਸਿਧਾਯੋ। ਸੁਤਾ, ਸੁਤਾ ਸੁਤ[8], ਸਹਿਤ ਤਿਹਾਰੇ। ਉਰ ਅਨੰਦ ਨਿਤ ਲਹੌਂ ਨਿਹਾਰੇ' ॥ ੫ ॥ ਸੁਨਿ ਕਰਿ ਸਸੁਰ ਗਿਰਾ ਗੁਰ ਭਾਰੀ। ਧੀਰਜ ਦੈਬੇ ਹੇਤੁ ਉਚਾਰੀ। 'ਇਹ ਗੁਰ ਪੁਰਿ ਨਿਤ ਬਸਹਿ ਸਵਾਧਾ। ਅੰਨ ਦਰਬ ਕੀ ਕਮੀ ਨ ਕਾਧਾ[9] ॥ ੬ ॥ ਟੈਕ ਬਸੈ ਜੋ ਧਨੀ ਬਨੈ ਹੈ। ਅੰਨ ਬਸਨ ਕੀ ਕਮੀ ਨ ਹ੍ਵੈ ਹੈ। ਜੋ ਗੁਰ ਪੁਰਿ ਕੋ ਬਿਘਨ ਉਠੈ ਹੈ। ਬਿਨ ਮਾਰੇ ਆਪੇ ਮਰਿ ਜੈ ਹੈ ॥੭॥ ਸ਼੍ਰੀ ਦਰਬਾਰਿ ਬਾਹੁ ਪਕਰਾਈ। ਅਬਿਚਲ ਜਿਸ ਕੀ ਨੀਵ ਰਖਾਈ। ਸ਼੍ਰੀ ਹਰਿਮੰਦਿਰ ਮਹਾਂ ਪ੍ਰਭਾਪੁ। ਬੰਦਹੁ ਨਿਤ ਹੱਛਕ ਹ੍ਵੈ ਆਪੁ' ॥੮॥ ਕਹਿ ਇੰਤ੍ਰਿਮਾਦਿ ਸਗਲ

---

[1]ਠਹਿਰ ਗਏ (ਤੇ ਉਨ੍ਹਾਂ ਵਲ) ਤੱਕ ਰਹੇ ਹਨ। [2]ਭਾਵ ਗੁਰੂ ਜੀ। [3]ਭਾਵ ਅੱਖਾਂ ਤੋਂ ਜਲਚਲਦਾ ਹੈ। [4]ਆਪ ਨੇ(ਪੁਰੀ) ਛੱਡਦਿਆਂ। [5]ਚੰਦ ਬਿਨਾ ਰਾਤ੍ਰੀ। [6]ਜਲ। [7]ਜਦ ਆਪ ਅੱਗੇ ਗਏ ਸਾਓ। [8]ਪੁਤ੍ਰੀ ਤੇ ਦੋਹਤਾ ਭਾਵ ਮਾਤਾ ਨਾਨਕੀ ਜੀ ਤੇ ਉਨ੍ਹਾਂ ਦੇ ਪੁਤ੍ਰ ਸ਼੍ਰੀ ਗੁਰੂ ਤੇਗਬਹਾਦਰ ਜੀ। [9]ਕੋਈ।

ਸਮੁਝਾਏ। ਨਿਜ ਮਾਯਾ ਕਰਿ ਉਰਿ ਬਿਰਮਾਏ[1]। ਸਭਿ ਕੋ ਸਦਨ ਲਗੇ ਤਬਿ ਆਛੇ। ਪਾਛੇ ਹਟਨਿ ਅਖਿਲ ਮਨ ਬਾਂਛੇ ॥੯॥ ਦੈ ਧੀਰਜ ਸਤਿਗੁਰ ਸਭਿ ਤਾਂਈ। ਹਰੀ ਚੰਦ ਕੋ ਭੁਜ ਪਕਰਾਈ। ਜਾਨਿ ਸਸੁਰ ਬਡ, ਬੰਦਨ ਕਰਿਕੈ। ਮੁਰੇ ਸਰਬ ਹੀ ਦਰਸ ਨਿਹਰਿਕੈ ॥੧੦॥ ਸਿਵਕਾ ਪਰ ਸਤਿਗੁਰ ਆਰੂਢੇ। ਮਾਰਗ ਗਮਨੇ ਜਿਸ ਗੁਨ ਗੂਢੇ। ਹਰੀ ਚੰਦ ਮਿਲਿ ਭਨੁਜਾ ਸਾਥ। ਫੇਰਿ ਹਾਥ ਦੋਹਤ ਕੇ ਮਾਥ[2] ॥੧੧॥ਤ੍ਰੈ ਗੁਰ ਮਹਿਲਾਂ ਸੋਂ ਨਰਨਾਰੀ। ਮਿਲਿਮਿਲਿ ਅਖਲ ਬੰਦਨਾਂਧਾਰੀ।ਜਥਾ ਜੋਗਕਹਿ ਸੁਨਿ ਕਰਿ ਸਾਰੇ।ਆਪ ਆਪਨੇ ਸਦਨ ਸਿਧਾਰੇ॥੧੨॥ ਚਮੂੰ ਸਹਤ ਗੁਰ ਕੀਨਿ ਪਯਾਨਾ। ਦੁੰਦਭਿ ਬਜਯੋ ਕਿ ਘਨ ਗਰਜਾਨਾ। ਸਗਲ ਕੁਟੰਬ ਸੰਗ ਮੈਂ ਲੀਨਾ। ਸਨੇ ਸਨੇ ਗੁਰ ਚਲਿਬੋ ਕੀਨਾ ॥੧੩॥ ਹੁਤੇ ਕੋਸ ਨੌ ਤਾਰਨ ਤਰਨ। ਤੀਰਥ ਪਿਖਯੋ ਪਾਪ ਗਨ ਹਰਨ।ਪੂਰਬ ਦਿਸ਼ਿ ਕੋ ਡੇਰੇ ਪਾਏ।ਬਰਨ ਬਰਨ ਕੇ ਤੰਬੂ ਲਾਏ ॥੧੪॥ ਕਰਿ ਬਿਸਰਾਮ ਜਾਮਨੀ[3]ਟਾਰੀ। ਉਠਿ ਸਤਿਗੁਰੂ ਸੌਚ ਕੋ ਧਾਰੀ। ਕਰਿ ਸ਼ਨਾਨ ਦੇ ਕਰਿ ਧਨ ਦਾਨ।ਸ਼੍ਰੀ ਅਰਜਨ ਕੇ ਗਏ ਸਥਾਨ ॥ ੧੫ ॥ ਹਾਥ ਜੋਰਿ ਅਰਦਾਸ ਕਰਾਈ।ਕਰਿ ਬੰਦਨ ਸਿਵਕਾ[4] ਮੰਗਵਾਈ।ਚਢਿ ਕਰਿ ਸਤਿਗੁਰ ਪੰਥ ਪਧਾਰੇ। ਸੰਗ ਚਮੂੰ ਚਲਿ ਬਜਤਿ ਨਗਾਰੇ॥੧੬॥ਅੱਗੂ ਗ੍ਰੰਥ ਸਾਹਿਬ ਅਸਵਾਰੀ। ਚਾਰੂ ਚਮਰ ਢੋਰਤਿ ਦੁਤਿ ਭਾਰੀ। ਪਾਛੇ ਸਭਿ ਕੁਟੰਬ ਮਗ ਚਾਲਤਿ। ਸ਼ਬਦ ਹੋਤਿ ਬਡ ਹਯ ਪਗ ਡਾਲਤਿ ॥ ੧੭ ॥ ਗਗਨ ਅਛਾਦਹਿ ਉਡ ਕਰਿ ਧੂਰ। ਮੰਦ ਤੇਜ ਤਿਸਤੇ ਹੁਇ ਸੂਰ[5]। ਚਲਤਿ ਬਾਹਨੀ ਪੰਕਤਿ ਕਰੈ[6]। ਗ੍ਰਾਮ ਪੰਥ ਮਹਿੰ ਤ੍ਰਿਨ ਕ੍ਰਿਖ ਦਰੈ[7]*॥੧੮॥ ਤ੍ਰਿਣ ਕਾਸ਼ਟ ਛੀਨਹਿੰ ਜਹਿੰ ਡੇਰਾ†।ਪਿਖਹਿੰ ਲੋਕ ਰਿਸ ਧਰਹਿੰ ਘਨੇਰਾ। ਪ੍ਰਜਾ

---

[1]ਅਪਨੀ ਮਾਇਆ ਪਾਕੇ ਲੋਕਾਂ ਦੇ ਦਿਲ ਪਰਚਾ ਦਿੱਤੇ (ਪਿਛੇ ਰਹਿਣ ਲਈ)। [2]ਪੁੱਤ੍ਰੀ ਦੇ ਪੁੱਤ੍ਰ (ਸ਼੍ਰੀ ਤੇਗ ਬਹਾਦਰ ਜੀ ਦੇ)ਸਿਰ ਤੇ ਪਿਆਰ ਦੇ ਕੇ। [3]ਰਾਤ। [4]ਪਾਲਕੀ। [5]ਸੂਰਜ ਦਾ। [6]ਫੌਜ ਸਫ ਬੰਨ੍ਹਕੇ ਚਲਦੀ ਹੈ,ਕਿਉਂਕਿ ਗੁਰੂ ਜੀ ਨੇ ਇਕ ਪ੍ਰਕਾਰ ਦੀ ਕਵੈਦ ਫੌਜ ਨੂੰ ਸਿਖਲਾਕੇ ਪੌਂਤੜੇ ਬੰਦ ਟੁਰਨਾ, ਲੜਨਾ, ਮੁੜਕੇ ਹੱਲਾ ਕਰਨਾ ਆਦਿ ਆਪ ਸਿਖਾਏ ਸਨ। [7]ਰਾਹ ਦੇ ਪਿੰਡਾਂ ਵਿਚ ਘਾਹ ਖੇਤੀ ਦਲੀ ਜਾਂਦੀ ਹੈ (ਫੌਜ)। *ਪਾਠ:—ਚਰੈ।

†ਇਸਦਾ ਇਹ ਭਾਵ ਨਹੀਂ ਕਿ ਜ਼ੁਲਮ ਰਵਾ ਰੱਖਕੇ ਜਾ ਰਹੇ ਸਨ। ਗੁਰੂ ਘਰ ਦਾ ਅਸੂਲ ਰਿਹਾ ਹੈ ਕਿ ਅੰਨ ਦਾਣਾ ਤ੍ਰਿਣ ਮੁੱਲ ਦੇਕੇ ਲੈਂਦੇ ਸਨ। ਜਿੱਥੇ ਉਤਰਦੇ ਸਨ ਨੁਕਸਾਨ ਨਹੀਂ ਹੋਣ ਦੇਂਦੇ ਸਨ, ਪਰ ਜਦ ਦਲ ਚਲਦੇ ਹਨ ਤਾਂ ਸਹਿ ਸੁਭਾ ਕੁਛ ਨਾ ਕੁਛ ਹੋ ਜਾਂਦਾ [ਕਾਲੀ ਟ੍ਰਖ ਦੇਖੋ ਅਗਲੇ ਪੰਨੇ ਦੇ ਹੇਠ]

ਕਿਧੌਂ ਹਾਕਮ ਸਹਿ ਸੈਨਾ। ਜੋ ਬੇਮੁਖ ਮਹਿਮਾ ਸਮੁਝੈਂ ਨਾ ॥ ੧੯ ॥ ਸੋ ਖੁਨਸਾਹਿਂ ਜਰੈਂ, ਨਹਿਂ ਜਰੈਂ[1]।ਮਨਹੁ ਉਖਾਰਤਿ ਹੈਂ ਨਿਜ ਜਰੈਂ[2]। ਪਿਖਹਿਂ ਪ੍ਰਤਾਪ ਮਹਾਂ ਬਲ ਵਾਰੇ। ਕਹਹਿਂ[3]ਕਿ ਇਨ ਸ਼ੱਤ੍ਰੁ ਗਨ ਮਾਰੇ ॥ ੨੦ ॥ ਅਰੁ ਜੋ ਅਰਹਿਂ[4] ਚਹਹਿਂ ਸਮਤਾਈ। ਤੁਰਨ ਜਮ ਘਰੈਂ ਦੇਤਿ ਪਠਾਈ। ਸ਼ਾਹੁ ਜਹਾਂ ਤੇ ਤ੍ਰਾਸ ਨ ਧਰੈਂ। ਸੈਨ ਅਸੈਖਨ ਸੋਂ ਲਰਿ ਪਰੈਂ* ॥ ੨੧ ॥ ਸਪਤ ਹਜ਼ਾਰ ਹਤੈ ਇਕ ਬਾਰੀ। ਪੁਨਹ ਦੁਗਨ ਇਸ ਤੇ ਸੰਘਾਰੀ[5] । ਟਰਨੋ ਸ਼ਾਹੁ ਰਣ ਤੇ ਧਰਿ ਸ਼ੰਕਾ। ਇਹ ਨਹਿਂ ਮਿਟਨੋ ਬੀਰ ਬਰ ਬੰਕਾ ॥ ੨੨ ॥ ਪ੍ਰਥਮ ਪੰਚ ਗੁਰ ਸ਼ਾਂਤਿ ਸਰੂਪ। ਇਹੁ ਧਰਿ ਸ਼ਸਤ੍ਰ ਭਯੋ ਬਡਿ ਭੂਪ। ਜੋਧਾ ਮਹਾਂ ਕਰਨਿ ਸੰਗ੍ਰਾਮੂ । ਦੰਡ ਪ੍ਰਚੰਡ ਦੀਹ ਬਲ ਧਾਮੁ[6] ॥ ੨੩ ॥ ਡੀਲ ਦਰਾਜ ਨ ਦੂਸਰ ਕੋਈ। ਬਲ ਅਰ ਸ਼ਕਤਿ ਕਹਾਂ ਸਮ ਹੋਈ।ਸੁੰਦਰ ਮੁਖ ਮੰਡਲ ਦਰਸੰਤਾ। ਦੀਰਘ ਬੀਰਜ[6] ਧੀਰਜਵੰਤਾ[7] ॥ ੨੪ ॥ ਇੱਤਯਾਦਿਕ ਕਹਿ ਆਪਸ ਮਾਂਹੀ। ਨਿਜ ਘਰ ਦਬਕਹਿਂ[8] ਨਿਕਸਹਿਂ ਨਾਂਹੀ ।–ਚਲਨੋ ਜਾਇਂ ਇਕ ਦਿਨ ਹੀ ਰਹੈਂ–। ਯਾਂਤੇ ਨਹਿਂ ਕਠੋਰ ਕੋ ਕਹੈ ॥ ੨੫ ॥ ਹੁਇ ਨੁਕਸਾਨ ਸੀਸ ਸਹਿ ਲੇਤਿ। ਨਹਿਂ ਬਿਗਰਹਿਂ ਸਮੁਝਹਿਂ ਮ੍ਰਿਤੁ ਹੇਤੁ । ਇਸ ਪ੍ਰਕਾਰ ਗਮਨਤਿ ਸਹਿ ਸੈਨਾ। ਮਗ ਮਹਿਂ ਬਸੈ ਚਲਤਿ ਦੁਇ ਰੈਨਾ ॥੨੬॥ ਪ੍ਰਥਮ ਪਾਇ ਸੁਧਿ ਸਾਂਈ ਦਾਸ। ਇਤ ਆਗਮਨ ਭਯੋ ਸੁਖਰਾਸ[9]। ਚਮੂੰ ਸਰਬ ਪਰਿਵਾਰ ਸਮੇਤ ਨਿਕਟਿ ਪਹੁੰਚੇ ਕ੍ਰਿਪਾ ਨਿਕੇਤ ॥ ੨੭ ॥ ਲੇ ਨਰ ਸੰਗ ਆਇ ਅਗੁਵਾਈ। ਬਿਕਸਨੋ ਸਦਨ ਅਨੰਦ ਸਮੁਦਾਈ। ਸਰਦ ਇੰਦ[9] ਹਰਿ ਗੋਵਿੰਦ ਓਰਾ।ਕਰਨੋ ਚਕੋਰਨ ਕੋ ਦ੍ਰਿਗ ਜੋਰਾ[10]॥੨੮॥ । ਨਮੋ ਗ੍ਰੰਥ ਜੀ ਕਰਿ ਧਰਿ ਭਾਵਾ[11] । ਪਿਖਿ ਚਰਣਾਰਬਿੰਦ ਉਭਲਾਵਾ। ਗਹਿ ਰਕਾਬ ਕੋ ਸਿਰ ਪਰ ਧਾਰੇ। ਅਨੰਦ ਨੀਰ ਲੋਚਨ ਕੋ ਡਾਰੇ ॥੨੯॥ ਜਨੁ ਸਨੇਹ ਅਰੁ ਆਤਮ ਗਯਾਨਾ। ਚਿਰ ਕੋ ਬਿਛੁਰੇ ਕੀਨਿ ਮਿਲਾਨਾ।

[1]ਸੜਦੇ ਹਨ ਝੱਲਦੇ ਨਹੀਂ। [2]ਜੜ੍ਹਾਂ। [3]ਅੜਦੇ ਹਨ। [4]ਮਾਰੇ। [5]ਬਲ ਦਾ ਘਰ ਹਨ। [6]ਮਹਾਂ ਬਲੀ। [7]ਘਰ ਵਿਚ ਹੀ ਦਬ ਜਾਂਦੇ ਹਨ। [8]ਭਾਵ ਗੁਰੂ ਜੀ ਦਾ। [9]ਚੰਦ੍ਰਮਾ। [10]ਨੇਤ੍ਰਾਂ ਦਾ ਜੋੜਾ। (ਅ) ਨੇਤ੍ਰਾਂ ਨੂੰ ਜੋੜਿਆ। [11]ਪ੍ਰੇਮ ਧਾਰਕੇ। *ਪਾਃ–ਮਰੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਹੈ। ਕਿਤੇ ਦਾਣਾ ਪੱਠਾ ਦੇਣੋਂ ਕੋਈ ਨਾਂਹ ਕਰੇ ਤਾਂ ਕੀਮਤ ਦੇ ਕੇ ਪਰ ਜ਼ੋਰ ਨਾਲ ਲੈਣਾ ਪੈਂਦਾ ਹੈ। ਕਵਿ ਜੀ ਲੋਕਾਂ ਦੀ ਦੁਬੀਜੀ ਦਰਸਾ ਰਹੇ ਹਨ ਕਿ ਕੋਈ ਤਾਂ ਵੀਰਖਾ ਨਾਲ ਖੁਰਸ ਰਹੇ ਹਨ, ਤੇ ਨਿੱਕੀ ਨਿੱਕੀ ਗਲ ਦਾ ਵੱਚਰ ਬਨਾ ਰਹੇ ਹਨ, ਕੋਈ ਬਲ ਤੇ ਸੈਨਾ ਤੇ ਟੁਕਾਂ ਦੇ ਸਾਹਮਣੇ ਅਡੋਲਤਾ ਦੇਖਕੇ ਅਚਰਜ ਹੋ ਰਹੇ ਹਨ।

ਸਤਿਗੁਰ ਬੂਝੀ ਕੁਸ਼ਲ ਬਤਾਈ। ਡੇਰਾ ਕਰਨੋ ਸੁਭਟ ਸਮੁਦਾਈ ॥ ੩੦॥ ਤੀਨਹੁੰ ਗੁਰ ਪਤਨੀ ਜਬਿ ਦੇਖੀ।ਪਰਨੋ ਪਾਇ ਧਰਿ ਭਾਉ ਵਿਸ਼ੇਖੀ।ਅਪਰ ਸਗਲ ਗੁਰ ਕੇਰ ਨ ਜੀਕੀ।ਮਿਲਨੋ ਤਬਹਿ ਪੂਰੀ ਇਛ ਜੀਕੀ ॥੩੧॥ ਤਿਮ ਰਾਮੋ ਮਿਲਿ ਮਸਤਕ ਟੇਕਾ। ਸਾਂਤਿ ਕੁਟੰਬ ਸਹਿ ਜਲਧਿ ਬਿਬੇਕਾ। ਸੁੰਦਰ ਗਨ ਪਰਯੰਕ ਡਸਾਏ। ਉਜਲ ਆਸਤਰਨ ਸੋਂ ਛਾਏ ॥ ੩੨ ॥ ਸੁੰਦਰ ਮੰਦਿਰ ਅੰਦਰ ਥਿਰੋ।ਸੈਨਾ ਵਹਿਰ ਸਿਵਰ ਬਹੁ ਕਰੇ।ਤੰਬੂ ਸ਼ਮਿਯਾਨੇ ਬਹੁ ਤਾਨੇ। ਗਾਡਨੋ ਝੰਡਾ ਉਚ ਮਹਾਨੇ ॥ ੩੩ ॥ ਜਥਾਜੋਗ ਉਤਰੇ ਸਮੁਦਾਯਾ ਆਦਿ ਮਸੰਦਨ ਚਮੂੰ ਨਿਕਾਯਾ[1] । ਜਥਾ ਸ਼ਕਤਿ ਦੰਪਤੀ ਹੁਲਾਸ। ਸੇਵਤਿ ਰਾਮੋ ਸਾਂਈਦਾਸ[2] ॥ ੩੪ ॥ ਅਧਿਕ ਪ੍ਰੇਮ ਤੇ ਅਸਨ ਬਨਾਯੋ।ਬੈਠਿ ਨਿਕਟਿ ਧਰਿ ਭਾਉ ਅਚਾਯੋ। ਤਥਾ ਗੁਰੂ ਕੇ ਨੰਦਨ ਸਾਰੇ। ਧਰਿ ਅਨੰਦ ਅਚਵਾਇ ਅਹਾਰੇ ॥ ੩੫ ॥ ਪੁਨ ਰਾਮੋ ਪ੍ਰੀਤੀ ਬਡ ਧਾਰੀ। ਅਚਿ ਦਮੋਦਰੀ ਆਦਿਕ ਸਾਰੀ। ਕਹਨੋ ਗੁਰੂ 'ਸੁਨਿ ਸਾਂਈਦਾਸ!।ਤੋਹਿ ਪ੍ਰੇਮ ਨੇ ਆਨੇ ਪਾਸ ॥ ੩੬ ॥ ਨਿਤ ਚਿਤ ਸਿਮਰਤਿ ਹਾਥਨ ਜੋਰਿ।ਕਰਤਿ ਰਹਨੋ ਦਰਸ਼ਨ ਕੀ ਲੋਰ। ਯਾਂਤੇ ਪਠਿ[3] ਕਰਿ ਭੁਵ ਅਰਦਾਸ[4]। ਕਰਿ ਤਯਾਰੀ ਆਏ ਪੁਰਿ ਆਸੁ[5*] ॥ ੩੭ ॥ ਸਾਂਈਦਾਸ ਕਹਨੋ ਧਰਿ ਭਾਉ। 'ਇਹੀ ਆਪ ਕੋ ਸਹਜ ਸੁਭਾਉ। ਰਾਜ ਸਮਾਜ ਦਰਬ ਨਹਿੰ ਹੇਰੋ। ਲਖਹੁ ਨ ਸਾਕ ਸਬੰਧ ਬਡੇਰੋ ॥ ੩੮ ॥ ਜਹਾਂ ਪ੍ਰੇਮ ਕੋ ਚਿਤਹੁ ਗੁਸਾਈਂ !। ਸਭਿ ਤਯਾਗਹੁ ਤਹਿੰ ਪਹੁੰਚਹੁ ਜਾਈ।ਰਾਜ ਸਮਾਜ ਛੋਡਿ ਕੁਰੁਰਾਈ[6]।ਜਾਇ ਬਿਦਰ ਕੇ ਨਿਸਾ ਬਿਤਾਈ ॥ ੩੯ ॥ ਦਿਜਬਰ ਪੰਡਿਤ ਗੁਨਿ ਗਨ ਵਾਨੇ[7] । ਬਿਨਾਂ ਪ੍ਰੇਮ ਸੋ ਤਯਾਗੇ ਸਯਾਨੇ । ਸ਼ੁਦ੍ਰ ਭਗਤ ਕੇ ਸੰਗ ਫਿਰੈਂਤੇ। ਬਿਦਤਿ ਜਗਤ ਮਹਿੰ ਨਹੀਂ ਛਪੈਂਤੇ ॥ ੪੦ ॥ ਬਸਿ ਦਾਸਨ ਕੇ ਸਦਾ ਗੁਸਾਈਂ ! ਤੁਮਰੀ ਕ੍ਰਿਤ ਤੁਮ ਕੋ ਬਨਿਆਈ। ਅਧਰ ਨਹੀਂ ਸਮਤਾ ਕੋ ਧਰੈ। ਬਮ ਦੀਨਨਿ ਕੇ ਨਿਤ ਅਨੁ-ਸਰੈਂ[8] ॥੪੧॥ ਰਹਤਿ ਭਏ ਸਤਿਗੁਰ ਮਹਾਰਾਜ[9]।ਸਦਾ ਸੁਧਾਰਹਿੰ ਸਿੱਖਨ ਕਾਜ। ਕਬਿ ਕਬਿ ਵਹਿਰ ਅਖੇਰ ਸਿਧਾਵੈ । ਕਬਹੁੰ ਬੈਠਿ ਕਰਿ ਸਭ।

[1]ਸਾਰੀ। [2](ਆਪਣੀ) ਸ਼ਕਤਿ ਅਨੁਸਾਰ ਅਨੰਦ ਨਾਲ ਦੰਪਤੀ ਰਾਮੋ ਤੇ ਸਾਈਂ ਦਾਸ ਸੇਵਾ ਕਰਦੇ ਹਨ। [3]ਪੜ੍ਹ ਕੇ। [4]ਤੇਰੀ ਚਿੱਠੀ। [5]ਛੇਤੀ। [6]ਕੋਰੂਵਾਂ ਦੇ ਰਾਜਾ (ਦਰਯੋਧਨ) ਦਾ ਤਿਆਗ ਕੇ। [7]ਸਾਰੇ ਗੁਣਾਂ ਵਾਲੇ। [8]ਗਰੀਬਾਂ ਦੇ ਵੱਸ ਹੋ ਤੇ ਨਿਤ (ਤਿਨ੍ਹਾਂ ਦੇ) ਅਨੁਸਾਰੀ ਹੋ। [9]ਡਾਢ ਤਰੇਲੀ ਵਿਚ। *ਪ :—ਪਾਸ।

ਲਗਾਵੈਂ ॥ ੪੨ ॥ ਬਹੁਰ ਵਿਸੋਏ ਕਾ ਭ੍ਰਮਿ ਮੇਲਾ। ਸੁਨਿ ਸੁਧਿ ਗੁਰ ਕੀ ਭਯੋ ਸਕੇਲਾ। ਬਹੁ ਉਪਹਾਰਨ ਆਨਿ ਚਢਾਵੈਂ। ਬੰਦਹਿੰ ਚਰਨ ਦਰਸ ਕੋ ਪਾਵੈਂ ॥ ੪੩ ॥ ਗੁਰ ਢਿਗ ਬਸਹਿੰ ਲਾਭ ਕੋ ਜਾਨੈਂ। ਦਰਸਹਿੰ ਅਪਨਿ ਕ੍ਰਿਤਾਰਥ ਮਾਨੈਂ। ਅਨਗਨ ਵਸਤੁ ਅਰਪਹਿੰ ਆਇ। ਨਰ ਨਾਰੀ ਹੋਏ ਸਮੁਦਾਇ ॥ ੪੪ ॥ ਮਨੋ ਗ੍ਰਾਮਨਾ ਪਾਇ ਸਿਧਾਰੇ। ਨਿਸਾ ਤੀਨ ਗੁਰ ਨਿਕਟਿ ਗੁਜ਼ਾਰੇ। ਸੁਜਸੁ ਕਰਤਿ ਅਪਨੇ ਗ੍ਰਿਹ ਗਏ। ਸਤਿਗੁਰ ਤਹਾਂ ਬਿਰਾਜਤਿ ਭਏ ॥੪੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਭਟੇਲੀ ਪਹੁੰਚਨ' ਪ੍ਰਸੰਗ ਵਰਨਨੰ ਨਾਮ ਸਪਤ ਦਸਮੋ ਅੰਸੂ ॥ ੧੭ ॥

੧੮. [ਵੱਡੇ ਘਰ, ਭਾਈ ਸਾਦਾ ਸਾਧੂ]।

ਦੋਹਰਾ ॥ ਬਸਤਿ ਛਰੋਲੀ ਗ੍ਰਾਮ ਮਹਿੰ ਕੀਨੇ ਅਨਿਕ ਬਿਲਾਸ। ਏਕ ਗਾਥ ਹੋਈ ਜਥਾ ਸੁਨਹੁ ਤਥਾ ਸੁਖਰਾਸ ॥ ੧ ॥ ਘਰ ਵੱਡੇ ਇਕ ਗ੍ਰਾਮ ਮਹਿੰ ਗੁਰ ਸਿਖ ਬਸਹਿ ਤਿਖਾਨਾ[1]ਰਾਮਦਾਸ ਸਤਿਗੁਰੂ ਤੇ ਸਿੱਖੀ ਧਰੀ ਮਹਾਨ ॥ ੨ ॥ ਚੌਪਈ ॥ ਛਠੇ ਮਾਸ ਦਰਸਨ ਕੋ ਜਾਇ। ਜਥਾ ਸ਼ਕਤਿ ਧਨ ਭੇਟ ਚਢਾਇ।ਸੁਨਹਿ ਪ੍ਰੇਮ ਕਰਿ ਗੁਰ ਕੀ ਬਾਨੀ। ਧਰਮ ਕਿਰਤ ਕਰਿ ਬਨਹਿ ਸੁ ਦਾਨੀ ॥ ੩ ॥ ਭਉ[2] ਉਰ ਬਿਖੈ ਭਾਉ[2] ਕੋ ਧਾਰੈ। ਸਤਿਗੁਰ ਮਹਿਮਾ ਅਧਿਕ ਉਚਾਰੈ। ਸ਼੍ਰੀ ਅਰਜਨ ਕੋ ਸੇਵਤਿ ਰਹਯੋ। ਬਪੁਬਹੁ ਬਰਖਨ ਬਯ ਨਿਰਬਹਯੋ[3] ॥ ੪ ॥ 'ਆਕਲ' ਕਹਹਿੰ ਤਾਂਹਿ ਕੋ ਨਾਮੂ। ਮਨ ਕੋ ਗੁਰਮਤ ਮਹਿੰ ਬਿਸਰਾਮੂ।ਤਿਸ ਕੇ ਗ੍ਰਿਹ ਨਿਪਜੀ ਇਕ ਕੰਨਯਾ।ਪੂਰਬ ਜਨਮ ਪੁੰਨ ਕੀ ਧੰਨਯਾ[4]॥੫॥ਸਪਤ ਬਰਖ ਜਬਿ ਆਕੁਲ ਜਾਨੀ।'ਕਿਤ ਸਨਬੰਧ ਕਰੌਂ' ਮਨ ਠਾਨੀ। ਦਿਜ ਬੁਲਾਇ ਕਰਿ ਦਯੋ ਪਠਾਈ। 'ਕਰਿ ਸ਼ੁਭ ਬਲ ਮਮ ਸੁਤਾ ਸਗਾਈ' ॥ ੬ ॥ ਫਿਰਯੋ ਕਿਤਿਕ ਥਲ ਮਿਲਯੋ ਨ ਹਾਲੀ[5]। ਖੋਜਤਿ ਆਧੇ ਪੁਰਿ ਭੁਕਲਾਲੀ। ਬੂਝਤਿ ਘਰ ਤਿਖਾਣ ਕੇ ਗਯੋ। ਸਮਤਾ ਮਹਿੰ ਨੀਕੇ ਪਿਖਿ ਲਯੋ ॥ ੭ ॥ ਕਹਯੋ ਸਬੰਧ ਕਰਨ ਕੋ ਜਬੈ। ਸਾਦਾ ਨਾਮ ਸੁ ਖਾਤੀ[6] ਤਬੈ। ਸਨਮਾਨਯੋ ਸੇਵਾ ਸਭਿ ਠਾਨੀ। ਨਿਸ ਬਸਾਇ ਕਰਿ ਗਾਥ ਬਖਾਨੀ ॥ ੮ ॥ ਭਲੋ ਮਹੂਰਤ ਤਬਹਿ ਸੁਧਾਇ। ਤਿਸ ਕੋ ਸੁਤ ਸਾਧੂ*

[1]ਭੋ। [2]ਪ੍ਰੇਮ। [3]ਸਰੀਰ ਦੀ ਆਯੂ ਬਹੁਤੇ ਸਾਲਾਂ ਦੀ ਨਿਰਬਾਹੀ। [4]ਧੰਨਤਾ ਜੋਗ। [5]ਬਰਾਬਰ ਦੀ ਵਰ। [6]ਤਰਖਾਣ।

*ਇਹ ਨਾਮ ਸਾਰੇ ਅੰਸੂ ਵਿਚ 'ਸੰਧੂ' 'ਸਾਧੂ' ਤੇ ਸੱਧੂ' ਤ੍ਰੈ ਰੂਪਾਂ ਵਿਚ ਸਾਰੇ ਨੁਸਖਿਆਂ ਵਿਚ ਮਿਲਦਾ ਹੈ। ਇਕ ਪਾਠ ਕਿਸੇ ਵਿਚ ਵੀ ਨਹੀਂ। ਅਸਾਂ ਇਕ ਪਾਠ 'ਸਾਧੂ' ਵਰਤਣ ਦਾ ਯਤਨ ਕੀਤਾ ਹੈ।

ਬੈਠਾਇ। ਕਾਢਿ ਤਿਲਕ ਕੁਲਰੀਤਿ ਕਰਾਈ। ਪੁਨ ਆਕੁਲ ਕੋ ਆਨਿ ਸੁਨਾਈ ॥ ੯ ॥ 'ਪੁਰ ਤੁਕਲਾਣੀ ਮਹਿੰ ਸ਼ੁਭ ਧਾਮ। ਭਲੇ ਜਾਤਿ ਮਹਿੰ ਸਾਦਾ ਨਾਮ। ਤਿਸ ਕੋ ਸੁਤ ਸਾਧੂ ਬਧ ਬਾਲਾ[1]। ਕਰਨੋ ਸਬੰਧ ਬਹੁਤ ਥਲ ਭਾਲਾ[2] ॥ ੧੦ ॥ ਸੁਨਿ ਆਕੁਲ ਨੇ ਬੂਝਨ ਕਰਨੋ। 'ਗੁਰ ਕੋ ਸਿੱਖ ਕਿ ਨਹੀਂ ਨਿਹਰਨੋ?'। ਬਿੱਪ ਕਹੈ 'ਮੈਂ ਨਹੀਂ ਬਿਚਾਰਾ।ਨੀਕੋ ਏਕ ਨਿਕੇਤ ਨਿਹਾਰਾ'॥੧੧॥ ਪਛੁਤਾਯੋ ਬਸ ਚਲਨੇ ਨ ਫੇਰ।ਬੀਤੇ ਕਿਤਿਕ ਬਰਖ ਪੁਨ ਹੇਰਿ।ਗੁਰ ਕੋ ਰਹਨੋ ਅਰਾਧਿਤਿ ਸਦਾ। 'ਕਹੁ ਸਬੰਧੀ ਸਿਖ ਜਦ ਕਦ '॥ ੧੨ ॥ ਇਮ ਆਕੁਲ ਚਿੰਤਾ ਬਸਿ ਹੋਵਾ।ਸਮੈਂ ਸੁ ਬਨਾਹ ਕਰਨਿ ਕੋ ਜੋਵਾ। ਲਿਖ ਕਰਿ ਪਾਤੀ ਦਈ ਪਠਾਇ। ਪਿਖਿ ਸਾਦੇ ਆਨੰਦ ਉਪਜਾਇ ॥੧੩॥ ਸੇਵਕ ਸਰਵਰ ਕੋ ਨਿਤ ਸੋਈ। ਸਦਨ ਮੁਕਾਮ ਕਰਨੋ ਰਤਿ ਹੋਈ[3]।ਸਾਧੂ ਸੁਤ ਕੋ ਮਾਥ ਟਿਕਾਵਾ।ਕਰਨੋ ਰੋਇ* ਸਭਿ ਰੀਤਿ ਮਨਾਵਾ[4] ॥੧੪॥ ਵੱਡੋ ਗ੍ਰਿਹ[5] ਬਨਾਹਨਿ ਪੁਨ ਗਯੋ।ਜਾਇ ਢੁਕਾਉ ਭਲੀ ਬਿਧਿ ਕਿਯੋ। ਆਕੁਲ ਸਾਦੇ ਮਿਲਨੀ ਕੀਨਿ। ਜਥਾ ਸ਼ਕਤਿ ਦੇ[6] ਕੀਰਤਿ ਲੀਨ ॥ ੧੫ ॥ ਸਾਧੂ ਕੋ ਦੀਨੇ ਤਬਿ ਫੇਰੇ। ਜਥਾਜੋਗ ਕਰਿ ਰੀਤਿ ਭਲੇਰੇ। ਖਾਨ ਪਾਨ ਦੇ ਕਰਿ ਸਨਮਾਨੇ। ਤੀਨ ਦਿਵਸ ਰਾਖੇ ਸੁਖ ਠਾਨੇ ॥ ੧੬ ॥ ਪੁਨ ਆਕੁਲ ਨੇ ਭਲੇ ਪਛਾਨੇ।–ਇਹੁ ਸਰਵਰ ਕੀ ਸੇਵਾ ਠਾਨੇ–।ਲੋਕ ਜਾਤਿ ਕੇਪਿਖਿ ਸਮੁਦਾਇ। ਨਹਿੰ ਬੋਲਨੋ ਮਨ ਬਹੁ ਪਛੁਤਾਇ ॥ ੧੭ ॥ ਅਪਨ ਸੁਤਾ ਸੋਂ ਸਕਲ ਬਖਾਨੀ। 'ਤੁਵ ਸਸੁਰਾਰ ਅਹੈ ਸੁਲਤਾਨੀ। ਤੈਂ ਨਹਿੰ ਮਾਨਹੁ, ਕਹਹਿ ਕਦਾਈਂ[6]। ਸਤਿਗੁਰ ਕੋ ਮਾਨਹੁ ਮਨ ਲਾਈ[7] ॥ ੧੮ ॥ ਭਈ ਦੁਖਦ ਬਹੁ ਆਕੁਲ ਭਨਿਯਾ। ਰਿਦੈ ਬਿਸੂਰਤਿ ਸਿਰ ਕੋ ਧੁਨਿਯਾ। ਨਹਿੰ ਬਸ ਚਲੈ ਸਹਨੋ ਦੁਖ ਉਰ ਮੈਂ।–ਸੈਂ ਸਿਖ ਸੁਤਾ, ਸਰਵਰੀ ਘਰ ਮੈਂ!–॥ ੧੯ ॥ ਕਰੀ ਬਿਸਰਜਨ ਰੁਦਤਿ ਬਿਸਾਲਾ। ਪੁਤ੍ਰ ਸਨੂਖਾ ਲੇ ਤਬਿ ਚਾਲਾ[7]।ਗੁਰੂ ਡਰੋਲੀ ਪੂਰਬ ਆਏ । ਉਤਰੇ ਹੁਤੇ ਦਸ਼ ਬਿਦਤਾਏ ॥ ੨੦ ॥ ਤੁਕਲਾਣੀ ਕੇ ਮਗ ਮੈਂ ਡੇਰਾ। ਭਜਨ ਕੀਰਤਨ ਹੋਤਿ ਘਨੇਰਾ। ਵੱਡੇ ਘਰ ਸੁ ਗ੍ਰਾਮ ਤੇ ਚਾਲੇ। ਦਿਨ ਮੈਂ ਪਰਿ ਹੀ ਘਾਮ ਬਿਸਾਲੇ ॥ ੨੧ ॥ ਧਾਂਤੇ ਬਡੋ ਰੈਨ ਤੇ

[1]ਬਾਲਕ। [2]ਘਰ ਵਿਚ ਪ੍ਰੀਤ ਨਾਲ (ਸਰਵਰ ਦਾ) ਮੁਕਾਮ ਕੀਤਾ ਹੋਇਆ ਸੀ। [3][4](ਸਰਵਰ) ਨੂੰ ਮਨਾ ਕੇ। [5]'ਵਡੇ ਘਰ' ਨਾਮੇ ਪਿੰਡ ਵਿਚ। [6](ਮਿਲਣੀ ਵਿਚ) ਦੇ ਕੇ (ਪਦਾਰਥ)। [6]ਤੇਂ (ਸਹੁਰੇ ਦਾ) ਕਹਿਣਾ (ਸਰਵਰ ਦੀ ਪੂਜਾ ਬਾਬਤ) ਕਦੇ ਨਾ ਮੰਨਣਾ। [7]ਚਲਿਆ (ਸਾਦਾ)।

*ਸ਼ੁਧ ਪਾਠ 'ਰੋਵ' ਚਾਹੀਦਾ ਹੈ। ਹੋਇ, ਰੋਇ ਪਾਠ ਲਿਖਾਰੀ ਦੀ ਕਲਮ ਚੁਕਾਈ ਜਾਪਦੇ ਹਨ।

ਪਸ਼ਾਨਾ। ਅਰਜੋਦੈ[1] ਪਹੁੰਚੇ ਗੁਰ ਥਾਨਾ। ਸਾਦਰ ਸਹਤ ਬਰਾਤ ਅਗਾਰੀ॥ ਡੋਰੀ ਸਾਧੁ ਸਹਤ ਪਿਛਾਰੀ॥ ੨੨॥ ਗੁਰ ਢਿਗ ਆਸਾ ਵਾਰ ਸੁ ਗਾਵੈਂ। ਬਾਦਤਿ ਆਦਿ ਰਬਾਬ ਬਜਾਵੈਂ। ਆਕੁਲ ਕੀ ਦਹਿਤਾ ਸਨਿ ਕਾਨ।–ਸ਼੍ਰੀ ਗੁਰ ਡੇਰਾ ਅਹੈ–ਪਛਾਨ॥ ੨੩॥ ਪਿਤ ਕੇ ਸੰਗ ਗਈ ਬਹੁ ਬਾਰੀ। ਦਰਸ਼ਨ ਦੇਖਨੋ ਹੁਤੋ ਅਗਾਰੀ।ਚਿਤਹਿ ਉਪਾਇ ਸਮੀਪ ਗਵਨ ਕੋ।ਕਹਨੋ ਕਹਾਰਨ ਸੰਗ ਬਚਨ ਕੋ॥ ੨੪॥ 'ਤੁਮ ਜਾਨਤਿ ਹੋ ਸਗਰੀ ਬਾਤ। ਹਮ ਗੁਰ ਕੋ ਸਿਖ ਸਦ ਬੱਖਸ਼ਾਤ। ਇਹੁ ਡੇਰਾ ਢਿਗ ਹੈ ਗੁਰ ਕੇਰਾ। ਚਲਤਿ ਚਹੌਂ ਮੈਂ ਦਰਸ਼ਨ ਹੇਰਾ'॥ ੨੫॥ ਇਮ ਕਹਿ ਦਰਬ ਕਹਾਰਨ ਦੀਨਿ। ਲਗੇ ਲੋਭ ਤਬਿ ਚਲਿਬੋ ਕੀਨਿ। ਦੂਰ ਟਿਕਾਇ ਉਤਰ ਕਰਿ ਡੋਰੀ। ਗਮਨੀ ਸ਼੍ਰੀ ਹਰਿਗੋਵਿੰਦ ਓਰੀ॥ ੨੬॥ ਆਕੁਲ ਸੁਤਾ ਅਨੰਦ ਮਨ ਧਾਰਨੋ। ਬੈਠੇ ਸਤਿਗੁਰ ਦਰਸ ਨਿਹਾਰਨੋ। ਸਭਾ ਬਿਸਾਲ ਲਗੀ ਚਹੁੰ ਫੇਰੇ। ਨਰ ਨਾਰੀ ਸੁਨਿ ਸ਼ਬਦ ਘਨੇਰੇ॥੨੭॥ ਜੁਗ ਕਰਿ ਜੋਰਿ ਬੰਦਨਾ ਕੀਨਿ। ਬੈਠੀ ਸ਼ਬਦ ਬਿਖੈ ਚਿਤ ਦੀਨਿ। ਕਿਤਿਕ ਵਾਰ ਮਹਿੰ[2] ਆਸਾਵਾਰ। ਪਾਯੋ ਭੋਗ ਅਨੰਦ ਕੋ ਧਾਰਿ॥ ੨੮॥ ਤਬਿ ਸਤਿਗੁਰ ਤਿਸ ਓਰ ਨਿਹਾਰੇ। ਸਗਰੋ ਬੇਸ ਬਜਾਹਿ ਕੋ ਧਾਰੇ*। 'ਬਚ੍ਹੀ ਪ੍ਰਾਤਿ ਕਿਤ ਤੇ ਚਲਿ ਆਈ। ਕੋ ਕਾਰਜ ਅਰੁ ਕਹਾਂ ਸਿਧਾਈ?'॥ ੨੯॥ ਆਕੁਲ ਸੁਤਾ ਕਹਨੋ ਤਿਸ ਬੇਰੇ। 'ਗ੍ਰਿਹ ਵੱਡੇ ਘਰ ਨੈਹਰ[3] ਮੇਰੇ।ਸਰਵਰ ਕੇ ਸੇਵਕ ਸਸੁਰਾਰੇ। ਇਹ ਚਿੰਤਾ ਚਿਤ ਭਈ ਉਦਾਰੇ॥ ੩੦॥ ਅਬਿ ਮੈਂ ਦਰਸ਼ਨ ਕਰਿ ਹੌਂ ਗੁਰ ਕਾ। ਪੂਰਨ ਹੋਇ ਮਨੋਰਥ ਉਰ ਕਾ। ਪੁਨ ਮੈਂ ਪਰ ਬਸਿ ਪਰੌਂ ਦੁਖਾਰੀ। ਨਹਿੰ ਮੋਰੋ ਬਸ ਚਲਹਿ ਬਿਚਾਰੀ॥ ੩੧॥ ਯਾਂਤੇ ਮੈਂ ਚਲਿ ਕਰਿ ਅਬਿ ਆਈ। ਸੁਨਨੋ ਸ਼ਬਦ ਤੁਮ ਦਰਸ਼ਨ ਪਾਈ'।ਸੁਨਿ ਕੈਨਜਾ ਤੇ ਭਏ ਕ੍ਰਿਪਾਲ। ਹੇਰੀ ਸ਼ਰਧਾ ਭਾਉ ਬਿਸਾਲ॥ ੩੨॥ ਸ਼੍ਰੀ ਮੁਖ ਤੇ ਅੰਮ੍ਰਿਤ ਸਮ ਕਹਨੋ। 'ਤੇਰੋ ਲੇਖ ਇਸੀ ਬਿਧਿ ਲਹਨੋ। ਚਲਿ ਆਈ ਸਤਿ ਸੰਗਤਿ ਸ਼ਰਨੀ। ਲਿਖਹਿ ਲੇਖ ਅਬਿ ਜਿਉਂ ਸ਼ੁਭ ਕਰਨੀ[4]॥ ੩੩॥ਦੋਹਰਾ॥ ਪਿਤਾ ਦਿਯੋ ਪਕਵਾਨ ਕੁਛ ਸੋ ਗੁਰ ਅੱਗੂ ਚਢਾਇ। 'ਧੰਨ ਗੁਰੂ ਸਭਿ ਸ਼ਕਤਿ ਧਰਿ ਲੀਜਹਿ

[1]ਪਹੁ ਫੁਟੇ। [2]ਕੁਝ ਚਿਰ ਪਿੱਛੋਂ। [3]ਪੇਕੇ। [4]ਹੁਣ ਲੇਖ ਲਿਖਾਂਗੇ ਜਿਵੇਂ (ਤੇਰੀ ਇਹ ਸਤਿਸੰਗ ਵਿਚ ਆਉਣ ਦੀ) ਸ਼ੁਭ ਕਰਨੀ (ਦੇ ਮੁਤਾਬਕ ਹੋਵੇ)। (ਅ) ਜਿਸ ਤੋਂ ਤੇਰੀ ਅੱਗੋਂ ਨੂੰ ਕਰਨੀ ਸ਼ੁਭ ਹੋ ਜਾਵੇ।

*ਪਾ:–ਏਸ ਬਸਤ੍ਰਾਦਿ ਬਜਾਹ ਕੋ ਧਾਰੇ।

ਮੋਹਿ ਬਚਾਇ' ॥ ੩੪ ॥ ਚੌਪਈ ॥ ਸੁਨਿ ਪ੍ਰਸੰਨ ਗੁਰ ਬਾਕ ਬਖਾਨਾ। 'ਨਵੋਂ ਲੇਖ ਲਿਖਿਬੋ ਤੁਵ ਠਾਨਾ'[1]। ਪਿਤਾ ਤੋਹਿ ਸਿਖ, ਸੋ ਤੋ ਤਰਨੋ। ਘਰ ਸਸੁਰਾਰ ਕ੍ਰਿਤਾਰਥ ਕਰਨੋ ॥ ੩੫ ॥ ਸਿੱਖੀ ਦਾਨ ਦੀਨਿ ਹਮ ਤੋਹੀ। ਅਧਿਕ ਸਿੱਖ ਸੁਤ ਤੇਰੋ ਹੋਹੀ। ਪੜਿ ਭੀ ਸਿੱਖ ਹੋਇ ਹੈ ਭਲੇ। ਗੁਰ ਸਿੱਖੀ ਕੇ ਮਾਰਗ ਚਲੇ' ॥ ੩੬ ॥ ਇਮ ਗੁਰ ਬਾਕ ਸੁਨਨੋ ਹਰਿਖਾਈ। 'ਧੰਨ ਗੁਰੂ ਦੇ ਗਾਖ ਬਚਾਈ' । ਜਬਿ ਸਾਦੇ ਨੇ ਪਿਖੀ ਨ ਡੋਰੀ । ਏਕਲ ਸੁਤ ਆਯੋ ਨਿਜ ਓਰੀ ॥ ੩੭ ॥ 'ਕਹੁ ਸਾਧੂ! ਡੋਰੀ ਕਿਤ ਛੋਰੀ?'। ਕਹਨੋ 'ਸੁ ਗਮਨੀ ਸਤਿਗੁਰ ਓਰੀ'। ਸੁਨਿ ਸੁਤ ਤੇ ਰਿਸ ਉਰ ਮਹਿੰ ਛਾਈ। 'ਕਹਨੋ ਕਰਾਂ ਗੁਰ ਨਿਕਟਿ ਪਠਾਈ ॥ ੩੮ ॥ ਕਰਹਿ ਕੋਪ ਸਰਵਰ ਸੁਲਤਾਨ। ਗੁਰ ਕੋ ਨਾਮ ਨ ਭੂਲਿ ਬਖਾਨਹਿ। ਜਾਹੁ ਤੁਰਤ ਡੋਰੀ ਲੈ ਆਵਹੁ।ਸਨੇ ਸਨੇ ਤਿਸ ਕਹੁ ਸਮਝਾਵਹੁ' ॥੩੯॥ ਸੁਨਤਿ ਪਿਤਾ ਤੇ ਗੁਰ ਢਿਗ ਗਯੋ।ਜਾਗੋ ਭਾਗ ਬਿਲੋਕਤਿ ਭਯੋ। ਰਿਸ ਕਰਿ ਗਯੋ ਹਟਾਵਨ ਜੋਇ। ਗੁਰ ਦਰਸ਼ਨ ਤੇ ਸੀਤਲ ਹੋਇ ॥ ੪੦ ॥ ਰਹਨੋ ਨ ਗਯੋ ਬੰਦਨਾ ਠਾਨੀ । ਬੈਠਨੋ ਨਿਕਟਿ ਕ੍ਰਿਪਾਲ ਬਖਾਨੀ। 'ਗੁਰ ਕੋ ਸਿੱਖ ਸਸੁਰ ਹੈ ਤੋਰਾ।ਤਿਸ ਕੀ ਸੁਤਾ ਸਧੈਧੇ ਸੋਰਾ ॥ ੪੧ ॥ ਅਬਿ ਤੁਮ ਭਜਹੁ ਤੁਰਕ ਕੀ ਸੇਵਾ । ਮਾਨਹੁ ਸ਼੍ਰੀ ਨਾਨਕ ਗੁਰ ਦੇਵਾ। ਦੇਹੁ ਦਰੂਦ ਫੇਰ ਤੁਮ ਖਾਵਹੁ[2]। ਤੁਰਕ ਜੂਠ ਤੇ ਜਨਮ ਗਵਾਵਹੁ[3] ॥ ੪੨ ॥ ਹਿੰਦੂ ਸਰੀਰ ਪ੍ਰਮੇਸ਼ਰ ਦੀਨਾ। ਕਸੋਂ ਬਿਅਰਥ ਖੋਵਹੁ ਮਤਿ ਹੀਨਾ'। ਇੱਤ੍ਯਾਦਿਕ ਜਬਿ ਗੁਰੂ ਸੁਨਾਯੋ। ਸਾਧੂ ਬਾਲਿਕ ਭਬਿ ਬਿਰਮਾਯੋ ॥ ੪੩ ॥ ਕਰਨੋ ਬਿਚਾਰਨ ਬਚ ਸ਼੍ਰੀ ਗੁਰ ਕਾ—ਹਮ ਹਿੰਦੂ ਕਸੋਂ ਮਾਨਹਿੰ ਤੁਰਕਾ। ਕਰਿਕੈ ਰੋਟ ਦਰੂਦ ਦਿਖਾਵਹਿੰ। ਤੁਰਕ ਜੂਠ ਲਖਿ ਕਰਿ ਪੁਨ ਖਾਵਹਿੰ—॥ ੪੪ ॥ ਤਰਕ ਬਿਚਾਰਨ ਕੀਨਿ ਬਡੋਰੀ।ਗੁਰ ਪਗ ਲਪਟਾਯੋ ਤਿਸ ਬੇਰੀ। 'ਮੋਕਹੁ ਅਪਨੋ ਸਿੱਖ ਬਨਾਵਹੁ। ਤੁਰਕ ਸੇਵ ਤੇ ਮੋਹਿ ਹਟਾਵਹੁ'॥ ੪੫ ॥ ਸ਼ਰਧਾ ਵਧੀ ਜਾਨਿ ਗੁਨ ਖਾਨੀ। ਚਰਣਾਮ੍ਰਿਤ ਦੀਨੋ ਦੁਖ ਹਾਨੀ। ਮੱਤਿਨਾਮ ਸਿਮਰਨਿ ਉਪਦੇਸ਼ਾ । 'ਤਵ ਸੁਤ ਉਪਜਹਿ ਸਿੱਖ ਵਿਸ਼ੇਸ਼ਾ' ॥੪੬॥ ਸੁਨਿ ਕਰਿ ਦੰਪਤਿ ਉਰ ਹਰਖਾਏ।ਗੁਰ ਸਿੱਖੀ ਦ੍ਰਿਢ ਕਰਿ ਚਲਿ ਆਏ।ਮਿਲੇ ਬਰਾਤ ਆਨਿ ਮਗ ਚਲੇ।ਤੁਕਲਾਲੀ ਪੁਰਿ ਮਾਰਗ ਭਲੇ ॥ ੪੭ ॥ ਜਬਿ ਘਰ ਗਏ ਨਾਰਿ ਸਮੁਦਾਇ। ਮਿਲੀ

[1]ਤੇਰਾ ਲੇਖ ਨਵਾਂ ਲਿਖ ਦਿਤਾ ਹੈ। [2]ਦਰੂਦ ਦੇਕੇ ਛੋਹ ਜੂਸੀਂ ਖਾਂਦੇ ਹੋ। ਦੇਖੋ ਅੰਕ ੪੪। ਰੋਟ ਤੇ ਦੁਆ ਪੜ੍ਹਕੇ ਪੀਰ ਦੇ ਮੂੰਹ ਲੁਆਕੇ ਵੰਡਦੇ ਹਨ। [ਫਾ: ਦਰੂਦ=ਦੁਆ]। [3]ਗਵਾਉਂਦੇ ਹੋ।

ਗੀਤ ਗਾਵਤਿ ਹਰਿਖਾਇ। ਸਰਵਰ ਕੇ ਮੁਕਾਮ ਲੈ ਗਈ। ਦੂਲੋ ਦੂਲਹਨਿ ਦੇਖੀ ਨਈ ॥ ੪੮॥ ਬ੍ਰਿੰਦ ਤ੍ਰਿਖਾਣ ਤ੍ਰਿਖਾਲੀ ਮਿਲੇ। ਕਹੈਂ ਕਿ 'ਸਿਰ ਟੇਕਹੁ ਇਸ ਥਲੈ'। ਸੁਨਿ ਸਾਧੂ ਨੇ ਲਾਤ ਪ੍ਰਹਾਰੀ।'ਤੁਰਕ ਮੀਨਤਾ ਹਮਹੁੰ ਬਿਸਾਰੀ ॥ ੪੯ ॥ ਗੁਰ ਤੇ ਪਾਹੁਲ ਲੈ ਹਮ ਆਏ। ਇਸ ਥਲ ਕੋ ਅਬਿ ਦੇਉਂ ਢਹਾਏ'। ਸਭਿ ਮਿਲਿ ਕਹੋ 'ਮੂਢ ਕਰਿ ਮੌਨ। ਇਹੁ ਬਿਧਿ ਸਿਖਰਾਈ ਤੁਹਿ ਕੌਨ[1] ? ॥ ੫੦ ॥ ਹਮ ਸਰਵਰ ਕੇ ਸੇਵਕ ਮਹਾਂ। ਕੁਲ ਕਲੰਕ ਤੈਂ ਬੋਲਸੋ ਕਹਾਂ। ਕਰਹਿ ਬਾਵਰਾ ਦੇਹਿ ਬਿਨਾਸ। ਅਬਿ ਭੀ ਕਹੁ –ਮੈਂ ਸਰਵਰ ਦਾਸ–' ॥੫੧॥ ਇੱਤਮਾਦਿਕ ਬਹੁ ਕਹਿ ਕ'ਹਿ ਹਾਰੇ। ਨਹਿੰ ਸਾਧੂ ਨੇ ਕਿਹ ਥਚ ਧਾਰੇ। ਹਟਿ ਸਭਿ ਰਹੇ ਪਰਸਪਰ ਇਮ ਕਹਿ। 'ਕਰਸੋ ਬਾਵਰਾ ਸਰਵਰ ਨੇ ਇਹ' ॥ ੫੨ ॥ ਸਰਬ ਸੁਪਤਿ ਜਬਿ ਨਿਸਾ ਮਝਾਰਾ। ਲੈ ਕਰਿ ਕਹੀ ਸੁ ਥਾਨ ਬਿਦਾਰਾ[2]। ਦਿਨ ਮਹਿੰ ਉਠਿ ਸੋ ਸਕਲ ਬਨਾਵੈਂ। ਇਹ ਤ੍ਰਿਨ ਪਾਛੈ ਢਾਹਿ ਗਿਰਾਵੈ ॥ ੫੩ ॥ ਇਸ ਪ੍ਰਕਾਰ ਕੁਛ ਸਮਾਂ ਬਿਤਾਯੋ। ਸਤਿਗੁਰ ਕੋ ਸਿਮਰਨ ਉਰ ਭਾਯੋ। ਗੁਰੁ ਧਯਾਨ ਕਰਿ ਤ੍ਰਿਧ ਸੋਂ ਮਿਲਾ। ਗਰਭ ਧਰਨ ਕੀਨਸਿ ਤਬਿ ਭਲਾ ॥੫੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਸਾਧੂ ਪ੍ਰਸੰਗ' ਬਰਨਨੰ ਨਾਮ ਅਸ਼ਟ ਦਸਮੋ ਅੰਸੂ ॥ ੧੮ ॥

੧੯. [ਭਾਈ ਸਾਧੂ ਰੂਪਾ]।

ਦੋਹਰਾ ॥ ਪੂਰਨ ਭੇ ਨਵ ਮਾਸ ਜਬਿ ਉਪਜਸੋ ਸੁਤ ਬਡਭਾਗ। ਸੁੰਦਰ ਬਦਨ ਸੁਹਾਇ ਪਿਖਿ ਨਰ ਨਾਰੀ ਅਨੁਰਾਗ ॥ ੧ ॥ ਚੌਪਈ ॥ ਭਯੋ ਬਰਖ ਦਿਨ ਕੋ ਜਬਿ ਬਾਲਿਕ। ਲੈ ਗੁਰ ਢਿਗ ਪਹੁੰਚੇ ਤਤਕਾਲਕ। ਸ਼੍ਰੀ ਹਰਿ ਗੋਵਿੰਦ ਹੁਤੇ ਸੁਧਾਸਰ। ਸਾਧੂ ਕੀਨਿ ਸ਼ਨਾਨ ਅਘਨਹਰ[3] ॥ ੨ ॥ ਜਥਾ ਸ਼ਕਤਿ ਧਰਿ ਭੇਟ ਅਗਾਰੀ। ਹਾਥ ਜੋਰਿ ਕਰਿ ਬੰਦਨ ਧਾਰੀ। ਬਾਨੀ ਬਿਨਤੀ ਸਹਤ ਉਚਾਰੀ। 'ਤੁਮ ਕ੍ਰਿਪਾਲ ਹੈ ਕੁਮਤਿ ਬਿਦਾਰੀ ॥ ੩ ॥ ਇਹੁ ਰਾਵਰ ਕੀ ਬਖਸ਼ੀ ਦਾਤ। ਸੁੰਦਰ ਭਾਗਵਾਨ ਭਾ ਭਾਤ। ਨਾਮ ਆਪ ਹੀ ਰਾਖਨ ਕਰੀਅਹਿ। ਹੁਇ ਸਿਖ ਤੁਮਰੋ ਬਾਕ ਉਚਰੀਅਹਿ' ॥ ੪ ॥ ਸ਼੍ਰੀ ਗੁਰ ਪਿਖਸੋ ਰੂਪ ਅਭਿਰਾਮੂ। 'ਰੂਪ ਚੰਦ' ਧਰਿ ਧਾਂਤੋ ਨਾਮੂ। 'ਭਾਈ ਰੂਪਾ ਇਹੁ ਬਿਦਿਤਾਇ। ਗੁਰ ਸਿੱਖੀ ਧਰਿ ਹੈ ਅਧਿਕਾਇ' ॥ ੫ ॥ ਸੁਨਿ ਗੁਰ ਬਰ ਦੰਪਤਿ ਹਰਖਾਏ। ਕੇਤਿਕ ਦਿਨ ਗੁਰ ਨਿਕਟਿ ਥਿਤਾਏ। ਪੁਨ

[1]ਕਿਸ ਨੇ ? [2]ਫਾਹ ਦਿਤਾ। [3]ਪਾਪਾਂ ਦੇ ਨਾਸ਼ਕ (ਸ਼੍ਰੀ ਅੰਮ੍ਰਿਤ ਸਰੋਵਰ ਵਿਚ)।

ਆਗ੍ਯਾ ਲੈ ਕਰਿ ਘਰ ਆਏ। ਸਤਿਗੁਰ ਕੋ ਸਿਮਰਤਿ ਸੁਖ ਪਾਏ ॥ ੬ ॥ ਖਸ਼ਟ ਮਾਸ ਕਬਿ ਬਰਖ ਬਿਤਾਵੈਂ। ਧਰਹਿਂ ਭਾਉ ਗੁਰ ਦਰਸ਼ਨ ਜਾਵੈਂ। ਜਥਾ ਸ਼ਕਤਿ ਪਟ ਦਰਬ ਚਢਾਵੈਂ। ਲੈ ਆਇਸੁ ਪੁਨ ਨਿਜ ਘਰ ਆਵੈਂ ॥ ੭ ॥ ਪਾਰਿ ਪੁੱਤ੍ਰ ਕੋ ਕੀਨਿ ਬਡੇਰਾ। ਸਿੱਖੀ ਮਹਿ ਚਿਤ ਜਾਹਿ ਘਨੇਰਾ। ਪਿਤ ਸੁਤ ਸਿੱਖੀ ਅਧਿਕ ਕਮਾਈ। ਜਥਾ ਹੁਤੀ ਬਹੁ ਆਕੁਲ ਜਾਈ[1]॥੮॥ ਪੁਨ ਰੂਪਾ ਨਿਜ ਕ੍ਰਿਤ ਕੋ ਲਾਗੀ। ਜਥਾ ਕਰਤਿ ਅਪਨੇ ਬ੍ਰਿਧ ਆਗੀ[2]। ਪਿਤਾ ਪੁੱਤ੍ਰ ਜੁਗ ਕਰਹਿਂ ਕਮਾਈ। ਸਦਾ ਰਹੈਂ ਸਤਿਗੁਰ ਸ਼ਰਣਾਈ ॥੯॥ ਮਾਤ ਪਿਤਾ ਸਿਖ ਹੁਤੇ ਅਗਾਰੀ। ਪੁੱਤ੍ਰ ਭਯੋ ਪ੍ਰੇਮੀ ਤਬਿ ਭਾਰੀ। ਲਖਹਿਂ ਗੁਰੂ ਪਰਮੇਸੁਰ ਰੂਪ। ਸਦਾ ਅਰਾਧਹਿਂ ਰਿਦੈ ਅਨੂਪ ॥੧੦॥ ਰੁ ਰੁ ਛਰੋਲੀ ਮਹਿਂ ਚਲਿ ਆਏ। ਸੁਨਿ ਮਨ ਬਿਖੈ ਅਧਿਕ ਹੁਲਸਾਏ। ਦਰਸ਼ਨ ਦਿਵਸ ਵਿਸੋਏ[3] ਕਰਯੋ। ਨਿਤ ਪ੍ਰਤਿ ਪ੍ਰੇਮ ਹੋਤਿ ਉਰ ਹਰਯੋ ॥ ੧੧ ॥ ਆਗ੍ਯਾ ਲੈ ਨਿਜ ਘਰ ਕੋ ਆਏ।ਗੁਰੁ ਜਸੁ ਕਹਿਤਿ ਸੁਨਤਿ ਸੁਖ ਪਾਏ। ਪਿਤਾ ਪੂਤ ਆਪਸ ਮਹਿਂ ਸਦਾ।ਗੁਰੁ ਕੀਰਤਿ ਭਾਖਹਿਂ ਜਦ ਕਦਾ ॥੧੨॥ ਜੇਠ ਮਾਸ ਆਧੋ ਜਿਸ ਕਾਲਾ। ਚੰਡ ਸੂਰ ਤੇ ਘਾਮ ਬਿਸਾਲਾ। ਦਸਹੂੰ ਦਿਸ਼ਿ ਮਹਿਂ ਤਪਤ ਘਨੇਰੀ। ਲੋਵਾਂ ਚਲਹਿਂ ਬੇਗ ਤਿਸ ਬੇਰੀ ॥੧੩॥ਇਕ ਦਿਨ ਪਿਤਾ ਪੂਤ ਜੁਗ ਮਿਲੇ। ਬਾਢਣ[4] ਕਾਠ ਬਹਿਰ ਕੋ ਚਲੇ।ਹੁਤੇ ਦੂਰ ਸਾਧੂ ਤਬਿ ਕਹਜੋ। 'ਤਪਤਿ ਅਧਿਕ ਬਾਹਿਰ ਹੁਇ ਲਹਜੋ[5]' ॥ ੧੪ ॥ ਹੇ ਸੁਤ ! ਜਲ ਕੁੰਨਾ[6]ਭਰ ਲੀਜਹਿ।ਵਹਿਰ ਤ੍ਰਿਖਾਤੁਰ ਹੁਇ ਜਬਿ,ਪੀਜਹਿਂ'। ਸੁਨਿ ਰੂਪੇ ਤਬਿ ਨੀਰ ਨਵੀਨ। ਆਛੀ ਰੀਤਿ ਪੁਰ ਕਰਿ ਲੀਨਿ ॥ ੧੫ ॥ ਕੰਧੇ ਧਰਿ ਕੁਠਾਰ ਕੋ ਚਲੇ। ਜਿਨ ਕੇ ਭਾਗ ਉਦਤਿ ਹੈ ਭਲੇ। ਗਏ ਦੂਰ ਜਲ ਨਿਕਟਿ ਉਠਾਏ। ਪਿਖੇ ਜਾਇ ਕਾਸ਼ਟ ਸਮੁਦਾਏ ॥ ੧੬ ॥ ਹੁਤੋ ਜੰਡ ਤਰੁ ਏਕ ਬਿਸਾਲ। ਲਟਕਾਧੋ ਜਲ ਤਿਸਕੇ ਨਾਲ। ਅਪਨਿ ਕਾਰ ਕੋ ਕਾਠ ਨਿਹਾਰੇ। ਕਾਟਨਿ ਲਾਗੇ ਹਾਥ ਕੁਠਾਰੈ[7] ॥ ੧੭ ॥ ਭੋਜਨ ਕਰਿ ਘਰਿ ਤੇ ਚਲਿ ਆਏ। ਤਪਤ ਘਾਮ ਤੇ ਭਏ ਤਿਸਾਏ। ਪਾਨ ਕਰਨਿ ਜਲ ਕੋ ਚਲਿ ਗਏ। ਜੰਡ ਤਰੇ ਚਿਤ ਹੋਵਤਿ ਭਏ ॥ ੧੮ ॥ ਪਿਤ ਕੋ ਪਤ੍ਰਾਵਨ ਹਿਤ ਉਕਸਾਯੋ[8]। ਜਲ ਕੋ ਰੂਪੇ ਹਾਥ ਲਗਾਯੋ। ਅਤਿ ਸੀਤਲ

---

[1]ਭਾਵ ਜਿਵੇਂ ਆਕਲ ਦੀ ਪੁਤ੍ਰੀ ਸਿੱਖੀ ਕਮਾਈ ਵਿਚ ਵਧੀ ਹੋਈ ਸੀ। [2]ਜੋ ਅਗਲੇ ਵੱਡੇ (ਉਸ ਦੇ) ਕਰਦੇ ਹੁੰਦੇ ਸਨ। [3]ਵਿਸਾਖੀ ਦੇ। [4]ਵੱਢਣ ਨੂੰ। [5]ਹੋਵੇਗੀ (ਏਹ) ਜਾਣੀਦਾ ਹੈ। [6]ਮਿੱਟੀ ਦੀ ਮੱਟੀ। (ਅ) ਪਪੜੇ ਦੀ ਨਿੱਕੀ ਮਸ਼ਕ। [7]ਹੱਥ ਵਿਚ ਕੁਹਾੜੇ ਲੈਕੇ। [8]ਉਠਿਆ।

ਲਟਕਤਿ ਸੋ ਹੋਵਾ। ਅਧਿਕ ਤ੍ਰਿਖਾ ਤੇ ਪਿਤ ਬਹੁ ਜੋਵਾ ॥੧੯॥ਕਹੋ ਤਬੈ "ਹੇ ਪਿਤਾ! ਸੁਨੀਜੈ।ਅਤਿ ਸੀਤਲ ਜਲ ਬਿਮਲ ਜਨੀਜੈ। ਲੂੰਵਨ ਲਗਿਬੇ ਛਾਧਾ ਬਿਖੈ[1]। ਧਾਂਤੇ ਭਯੋ ਨ ਅਸ ਕਬਿ ਪਿਖੈ ॥ ੨੦ ॥ ਹਮ ਤੁਮ ਅਹੈਂ ਮਿਹਨਤੀ ਲੋਗ। ਸ਼ੁਭ ਅਸ ਵਸਤੁ ਕੇ ਨਹਿੰ ਜੋਗ।ਸਤਿਗੁਰ ਕੀ ਲਾਇਕ ਜਲ ਭਯੋ। ਅਪਰ ਉਚਿਤ ਮੈਂ ਨਹਿੰ ਲਖਿ ਲਯੋ ॥੨੧॥ਅਤਿ ਉੱਤਮ ਜੋ ਸਭਿ ਜਗ ਨਾਇਕ। ਉੱਤਮ ਵਸਤੁ ਸਕਲ ਤਿਨ ਲਾਇਕ। ਸੁਮਤਿਵੰਤ ਜੇ ਨਰ, ਲਖਿ ਲੇਤਿ। ਉੱਤਮ ਵਸਤੁ ਗੁਰਨ ਹਿਤ ਦੇਤਿ॥ ੨੨ ॥ਅਪਨੇ ਉਚਿਤ ਜਾਨਿ ਹਰਖਾਵੈਂ[2]। ਜਗ ਸਾਗਰ ਦੇ ਹਾਥ ਤਰਾਵੈਂ[3]। ਸੁਨਿ ਸਾਧੂ ਨਿਜ ਨੰਦਨ ਬੈਨ। ਕਰਤਿ ਧਯਾਨ ਗੁਰ ਮੂੰਦਤਿ ਨੈਨ ॥ ੨੩ ॥ ਪੁਨ ਉਠਿ ਲਗੇ ਕਾਟਿਬੇ ਲਕਰੀ। "ਪ੍ਰਥਮ ਨ ਪੀਵੈਂ" ਟੇਕ[4] ਸੁ ਪਕਰੀ। ਘਰੀ ਬਿਤਾਇ ਤ੍ਰਿਖਾਤੁਰ ਹੋਏ। ਪੁਨ ਹਰਿ ਤਹਿੰ ਆਏ ਮਿਲਿ ਦੋਏ ॥ ੨੪ ॥ ਜਬਿ ਸਾਧੂ ਨੈ ਹਾਥ ਲਗਾਯਹੁ।ਜਲ ਕੂਨ੍ਹਾ ਅਤਿਸ਼ੈ ਸਿਤਲਾਯਹੁ[5]।ਚਹਤਿ ਹੁਤੇ ਪ੍ਰਿਯ ਪੁੱਤ੍ਰ ਪਿਆਵਨ[6]। ਤਪਤ ਤ੍ਰਿਖਾਤੁਰ ਹੇਤੁ ਹਟਾਵਨ[7] ॥ ੨੫ ॥ ਲਖਿ ਜਲ ਸੀਤਲ ਰਿਦੈ ਬਿਚਾਰਾ ।–ਸੁਮਤਿਵੰਤ ਸੁਤ ਸਾਚ ਉਚਾਰਾ। ਗੁਰੁ ਲਾਇਕ ਇਹੁ ਨਿਸ਼ਚੈ ਅਹਾ। ਤਊ ਆਨਿ ਕਰਿ ਪੀਵਹਿੰ ਕਹਾਂ ?–॥ ੨੬ ॥ ਜਲ ਕੋ ਤਜਿ ਬੈਠਨ ਸੁਤ ਪਾਸ। ਲਾਗੀ ਬਹੁ ਦੋਨਹੁੰ ਕੋ ਪਯਾਸ। ਸ਼ੁਸ਼ਕ ਕੰਠ ਮੁਖ ਓਸ਼ਟ ਭਏ[8]। ਰਸਨਾ ਚਲਤਿ ਨ ਬਹੁ ਮੁਰਝਏ ॥ ੨੭ ॥ ਸਨੇ ਸਨੇ ਤਬਿ ਨੀਠਹਿ ਨੀਠ । ਬੋਲਹਿੰ ਦਿਸ਼ਠਿ ਚਲਾਵਹਿੰ ਡੀਠਿ[9]।[10]ਸਤਿਗੁਰੁ ਡਾਰਿ ਡਰੇਲੀ ਡੇਰਾ। ਤੀਸ ਕੋਸ ਕੋ ਪੈਂਥ ਘਨੇਰਾ ॥ ੨੮ ॥ ਪਰਹਿ ਸਮੇ ਇਸ ਘਾਮ ਬਿਸਾਲਾ[11]।ਕਿਮ ਅਬਿ ਐਹੈਂ ਗੁਰੂ ਕ੍ਰਿਪਾਲਾ[12]।ਤਬਿ ਰੁਪੇ ਪਿਤ ਕੋ ਸਮੁਝਾਯੋ[13]।ਇਮ ਸੰਸੈ ਨ ਕਰਨਿ ਬਨਿਆਯੋ ॥ ੨੯ ॥ ਸਰਬ ਸ਼ਕਤਿ ਮਾਲਿਕ ਗੁਰੁ ਪੂਰਾ । ਜਹਿੰ ਸਿਮਰੈ ਸਭਿ

---

[1]ਛਾਵੇਂ ਲੂ (ਤੱਤੀ ਤੇ ਖ਼ੁਸ਼ਕ ਹਵਾ) ਲਗਦੀ ਰਹੀ ਹੈ। [2](ਉੱਤਮ ਵਸਤੂ) ਆਪਣੇ ਲਾਇਕ ਜਾਣ ਕੇ ਖ਼ੁਸ਼ ਹੁੰਦੇ ਹਨ (ਗੁਰੂ ਜੀ)। [3](ਗੁਰੂ ਜੀ ਦੀ) ਟੇਕ। [4]ਬੜਾ ਹੀ ਠੰਢਾ ਸੀ। [5]ਪਿਆਰੇ ਪੁੱਤ ਨੂੰ ਪਿਲੌਣਾ। [6]ਤ੍ਰਿਖਾਤੁਰ ਹੋਏ (ਪੁੱਤ੍ਰ) ਦੀ ਗਰਮੀ ਹਟਾਉਣ ਲਈ। [7]ਗਲਾ, ਹੋਠ ਤੇ ਮੂੰਹ ਸੁੱਕ ਗਏ। [8]ਅਸਾਂ ਅਸਾਂ ਏਂ ਲਈ ਹਨ ਤੇ (ਚਾਰੋਂ) ਪਾਸੇ ਤੱਕਦੇ ਹਨ (ਕਿ ਕਿਤੇ ਸਤਿਗੁਰੂ ਜੀ ਆਉਂਦੇ ਹੋਣ, ਪਰ ਫੇਰ ਵਿਚਾਰਦੇ ਹਨ ਕਿ)। [9]ਇਸ ਵੇਲੇ ਪੈ ਰਹੀ ਹੈ ਭਾਰੀ ਧੁੱਪ।

ਥਾਨ ਹਜ਼ੂਰਾ। ਹਮਰੋ ਪ੍ਰੇਮ ਪਰਣ[1]।ਨਰਥਾਹੈਂ।ਪਾਨ ਹਰਹਿੰ ਲਾਯਕ ਨਿਜ ਚਾਹੈਂ[2] ॥੩੦॥ ਇਮ ਕਹਿ ਗਏ ਕਾਰ ਕੋ ਕਰਿਬੇ। ਕਰੀ ਨ ਗਈ, ਹਟੇ ਪੁਨ ਪਰਿਬੇ[3]। ਭਏ ਤ੍ਰਿਖਾਤੁਰ ਲਕਰੀ ਕਾਟੀ। ਸੂਕ ਓਠ, ਲਾਗਿ ਮੁਖ ਲਾਟੀ[4]*॥੩੧॥ਅਤਿ ਸੀਤਲ ਜਲ ਉਤਮ ਜਾਨਿ। ਚਹਿਤਿ ਕਰਾਯੋ ਸ਼੍ਰੀ ਗੁਰ ਪਾਨ[5]। ਖਿੰਨ ਬਦਨ ਮਨ[6] ਉਮਗ ਬਡੇਰੀ। ਪਿਤਾ ਪੁਤ੍ਰ ਬਯਾਕੁਲ ਤਿਸ ਬੇਰੀ ॥੩੨॥ ਸ਼੍ਰੀ ਹਰਿ ਗੋਬਿੰਦ ਮੰਦਰ ਅੰਦਰ। ਥਿਰੇ ਪ੍ਰਥੀਕ ਪੀਠ[7]ਮ੍ਰਿਦੁ ਸੁੰਦਰ। ਖਸ ਟਾਟੀ ਕੀਨੇ ਛਿਰਕਾਵ[8]। ਜਲ ਸੀਂਚਤਿ ਸੀਤਲ ਮਹਿਕਾਵ[9] ॥੩੩॥ ਅਰਕ ਗੁਲਾਬਨ ਕੰਧ ਉਲੀਚੇ[10]। ਅਤਰ ਸੁਗੰਧਤਿ ਬਸਤ੍ਰਨ ਬੀਚੇ[11]। ਰਾਮੋ ਖਰੀ ਬਿਜਨ ਕੋ ਕਰੈ[12]। ਸਾਂਈ ਦਾਸਹਿ ਬਾਤ ਉਚਰੈ ॥ ੩੪ ॥ ਕਰੀ ਪ੍ਰੇਮ ਨੇ ਖੈਂਚ ਬਡੇਰੀ। ਸਭਿ ਕਿਛ ਤਯਾਗ ਦੀਨਿ ਤਿਸ ਬੇਰੀ। ਕਹਤਿ ਸ਼ੀਘ੍ਰ ਹੀ ਜ਼ੀਨ ਪਵਾਯੋ। ਚਢਿਬੇ ਹੇਤੁ ਤੁਰੰਗ ਮੰਗਾਯੋ ॥ ੩੫ ॥ ਭਏ ਇਕਾਕੀ ਤਬਿ ਅਸਵਾਰਨਹਿੰ ਦਾਸਨਿ ਦੁਖ ਸਕੈ ਸਹਾਰ। ਤੀਸ ਕੋਸ ਪਹੁੰਚੇ ਛਿਨ ਮਾਂਹੀ। ਹੋਇ ਤ੍ਰਿਖਾਤੁਰ ਇਤ ਉਤ ਜਾਂਹੀ ॥ ੩੬ ॥ ਜਿਮ ਜਲ ਪ੍ਰਾਪਤਿ ਕਹੂੰ ਨ ਹੋਵਾ। ਜੰਗਲ ਬਿਖੈ ਭ੍ਰਮਤਿ ਥਲ ਜੋਵਾ। ਪਿਤਾ ਪੁਤ ਬਯਾਕੁਲ ਛਿਤ ਪਰੇ। ਸ਼ੁਸ਼ਕ ਬਦਨ ਓਸ਼ਠ ਜੁਗ ਜੁਰੇ ॥੩੭॥ਇਕ ਸਤਿਗੁਰੁ ਕੀ ਆਸਾ ਲਾਗੀ।ਪਾਨਿ[13]ਪਿਆਵਨ ਪਰ ਅਨੁਰਾਗੀ। ਪੂਰਬ ਅਰਪ ਦੀਨ ਜਲ ਸੀਤਲ।–ਬਿਨ ਗੁਰੁ ਪਿਯੇਂ ਨ–ਹਠ ਧਰਿ ਹੀਤਲ[14] ॥੩੮॥ਪ੍ਰਾਨ ਅੰਤ ਲੌ ਪ੍ਰੇਮ ਨਿਬਾਹਾ ।ਕਿਮ ਗੁਰੁ ਨਹਿੰ ਆਵਹਿੰ ਤਿਨ ਪਾਹਾ। ਦੇਖਿ ਦੂਰ ਤੇ ਦੋਇਨ ਦਾਸਾ। ਉਚੇ ਸਤਿਗੁਰ ਬਾਕ ਪ੍ਰਕਾਸ਼ਾ ॥ ੩੯ ॥ [6]ਕੋ ਤੁਮ ਪਰੇ ਬਤਾਵਹੁ ਹਮੈ ?। ਤ੍ਰਿਖਾ ਬਿਖਾਦ ਦੇਤਿ ਇਹੁ ਸਮੈ। ਜਲ ਜੰਗਲ ਮਹਿੰ ਨਾਂਹਿਨ ਪਾਵੈਂ। ਖੋਜਤਿ ਫਿਰੈਂ ਹਾਥ ਨਹਿੰ ਆਵੈਂ[7] ॥ ੪੦ ॥ ਸੁਨ ਗੁਹਾਰ[15]ਕੋ ਆਂਖ ਉਘਾਰੀ। ਉਠਿ ਸਾਧੂ ਬਯਾਕੁਲ ਤ੍ਰਿਖ ਭਾਰੀ।–ਕੌਨ ਪੁਕਾਰਤਿ ਜੰਗਲ ਮਾਂਹੀ। ਜੇਠ ਦੁਪਹਿਰੇ ਥਿਰ ਕਨੌਂ

[1]ਪ੍ਰੇਮ ਦੀ ਪ੍ਰਤੱਗਜਾ। [2](ਗੁਰੂ ਜੀ ਨੇ ਇਸ ਪਾਣੀ ਨੂੰ) ਆਪਣੇ ਲਾਇਕ ਦਾ ਦੇਖਣ ਤੀਂ ਆਪ) ਪੀਣ। [3](ਲੈਣ) ਪੈ ਗਏ। [4]ਹੋਠ ਸੁੱਕ ਗਏ ਤੇ ਮੂੰਹ ਦਾ ਥੁੱਕ ਖੁਸ਼ਕ ਹੋ ਗਿਆ। [ਜਿਵੇਂ ਤੁਲਸੀ ਜੀ ਨੇ ਭੀ ਕਿਹਾ ਹੈ:–ਸੁਖਹਿ ਅਧਰ ਲਾਗ ਮੁੰਦ ਲਾਟੀ · ਲਾਟੀ ਪੂਰਬੀ ਬੋਲੀ ਦਾ ਪਦ ਹੈ]। [5](ਨੂੰ) ਪਿਆਵਣਾ। [6]ਮੂੰਹ ਕਮਲਾਏ (ਪਰ) ਮਨ ਵਿਚ। [7]ਪਲੰਘ ਦੀ ਪਿੱਠ ਤੇ ਭਾਵ ਸੋਫਾ ਤੇ। [8]ਖਸ ਦੀ ਟੱਟੀ (ਲੱਗੀ ਹੋਈ), ਛਿੜਕਾਉ ਕੀਤਾ ਹੋਇਆ। [9]ਠੰਢਾ ਤੇ ਖੁਸ਼ਬੂਦਾਰ। [10]ਗੁਲਾਬਾਂ ਦਾ ਅਰਕ ਕੰਧਾਂ ਤੇ ਛਿੜਕਾਇਆ ਹੋਇਆ। [11]ਬਸਤ੍ਰਾਂ ਵਿਚ। [12]ਪੱਖਾ ਕਰਦੀ ਸੀ। [13]ਪਾਣੀ। [14]ਮਨ ਵਿਚ। [15]ਅਵਾਜ਼, ਪੁੱਛ ਦੀ ਸੱਦ, ਹਾਕ। *ਪਾ:–ਮਾਟੀ।

ਨਾਂਹੀ ?-॥ ੪੧ ॥ ਚਢਿ ਤੁਰੰਗ ਪਰ ਆਵਤਿ ਹੋਰੇ। ਸ਼੍ਰੀ ਹਰਿ ਗੋਵਿੰਦ ਹੈਂ ਇਸ ਬੋਰੇ। [1]ਜਿਮ ਬਹੁ ਤਪਤ ਗਯੋ ਸੁਕ ਨੀਰ। ਅਲਪ ਤਾਲ ਜੁਗ ਮੀਨ ਸਰੀਰ ॥ ੪੨ ॥ ਤਰਫਤਿ[1], ਇਕ ਪਰਮੇਸ਼ੁਰ ਆਸ। ਹੁਇ ਜਲਧਰ[2] ਗੁਰ ਪਹੁੰਚੇ ਪਾਸ। ਜਥਾ ਕਮਲ ਜੁਗ, ਘਾਮ ਤਪਾਏ। ਜਲ ਬਿਹੀਨ ਹੁਇ ਕਰਿ ਮੁਰਝਾਏ॥੪੩॥ਨਦੀ ਰੂਪ ਗੁਰੁ ਪਹੁੰਚੇ ਆਇ। ਬਿਨ ਜਲ ਪਾਨ, ਉਠੇ ਹਰਖਾਇ। ਸੁਤ ਰੂਪੇ ਸੰਗ ਸਾਧੂ ਕਹਯੋ।'ਉਠਹੁ, ਗੁਰੂ ਮੈਂ ਆਵਤਿ ਲਹਯੋ ॥ ੪੪ ॥ ਭਏ ਤ੍ਰਿਖਾਤੁਰ ਜਾਚਤਿ ਨੀਰ। ਕਰਹੁ ਪਿਆਵਨਿ ਧਰਿ ਕਰਿ ਧੀਰ[3]। ਮ੍ਰਿਤਕ ਸਮਾਨ ਹੁਤੋ ਮੁਰਝਾਯੋ। ਉਠਯੋ ਸੁਨਤਿ ਜਨੁ ਅਮੀ ਪਿਲਾਯੋ ॥ ੪੫ ॥ ਦੋਨਹੁੰ ਖਰੇ ਦੂਰ ਕਰ ਜੋਰੇ। ਗੁਰ ਹਯ ਪ੍ਰੇਰਿ ਗਏ ਤਿਨ ਓਰੇ। ਬਾਰ ਬਾਰ ਬਚ ਬਦਨ ਬਖਾਨੇ। 'ਹਮ ਕੋ ਲਾਗੀ ਤ੍ਰਿਖਾ ਮਹਾਨੇ ॥ ੪੬ ॥ ਖੋਜ ਰਹੇ ਜਲ ਕਤਹੂੰ ਨ ਪਾਯੋ। ਜੇਠ ਦੁਪਹਿਰੇ ਬਹੁ ਤਪਤਾਯੋ'। ਗਏ ਸਮੀਪ ਦੇਨ ਪਗ ਪਰੇ। 'ਪ੍ਰਭੁ ਜੀ ! ਜਲ ਸੁ ਤਯਾਰ ਹਮ ਕਰੇ ॥ ੪੭ ॥ ਕੂੰਨਾ ਜੋਡ ਬ੍ਰਿੱਛ ਲਟਕਾਯੋ। ਲਗ ਲੋਵਾਂ[4] ਅਤਿ ਹੀ ਸਿਤਲਾਯੋ। ਉਚਿਤ ਆਪ ਕੇ ਪਾਨੀ ਜਾਨਾ। ਭਏ ਤ੍ਰਿਖਾਤੁਰ ਕਰਸੋ ਨ ਪਾਨਾ'॥੪੮॥ ਗਹਿ ਰਕਾਬ ਸਤਿਗੁਰੂ ਉਤਾਰੇ।ਤਨ ਕੋ ਬਸਨ ਪ੍ਰਿਥੀ ਪਰ ਡਾਰੇ।ਹਾਥ ਜੋਰਿ ਉਪਰ ਬੈਠਾਏ।ਪਾਤਨਿ ਕੋ ਭੋਨਾ[5] ਕਰਿ ਲਯਾਏ ॥੪੯॥ ਤਬਿ ਰੂਪੇ ਜਲ ਤਰੇ ਉਤਾਰਾ। ਭਰਿ ਭੋਨਾ ਸਾਧੂ ਕਰ ਧਾਰਾ। ਸ਼੍ਰੀ ਹਰਿਗੋਵਿੰਦ ਕੋ ਪਕਰਾਯੋ। ਕਰਸੋ ਪਾਨ, ਪੁਨ ਬਾਕ ਅਲਾਯੋ ॥ ੫੦ ॥ 'ਜਲ ਐਸੇ ਕਬਿ ਪੀਯੋ ਨ ਆਗੇ। ਕਿਨਹੂੰ ਨ ਦੀਨਸਿ ਕਰਿ ਅਨੁਰਾਗੇ। ਅਧਿਕ ਤ੍ਰਿਖਾ ਕਰਿ ਪਾਨ[6] ਮਿਟਾਈ। ਅਬਿ ਤੁਮ ਪਿਯਹੁ ਜਿਯਹੁ ਸੁਖਦਾਈ॥੫੧॥ਹਿਮ ਅਰੁ ਸ਼ੋਰੇ ਮਹਿੰ ਧਰਿ ਰਾਖਾ। ਅਤਿ ਸੀਤਲ ਕਰਿਬੇ ਅਭਿਲਾਖਾ[7]। ਇਸ ਜਲ ਸਮ ਹਮ ਕਬਹੂੰ ਨ ਪਿਯੋ'। ਬਰੰਬਾਰ

[1]ਜਿਵੇਂ ਬਹੁਤੀ ਗਰਮੀ ਨਾਲ (ਕਿਸੇ) ਛੋਟੇ ਤਾਲ ਦਾ ਜਲ ਸੁੱਕ ਗਿਆ ਹੋਵੇ (ਤੇ ਉਸ ਵਿਚ ਦੀਆਂ) ਮੱਛੀਆਂ (ਤੜਫਦੀਆਂ ਹੋਣ, ਓਵੇਂ ਏਹ) ਏਵੇਂ ਸਰੀਰ ਤੜਫ ਰਹੇ ਹਨ। [2]ਬੱਦਲ। [3]ਲੋਅ ਲੱਗ ਕੇ। [4]ਪੱਤਿਆਂ ਦਾ ਡੂੰਨਾ। [5]ਪੀ ਕਰਕੇ। [6]ਅਤਿ ਠੰਢਾ ਕਰਨੇ ਦੀ ਇੱਛਾ ਨਾਲ ਮਾਨੋਂ ਮੋਰੇ ਵਿਚ ਕਿ ਬਰਫ ਵਿਚ ਹੱਥਕੇ (ਠਾਰਿਆ ਹੈ)। (ਅ) ਡਾਢਾ ਠੰਢਾ ਕਰਨੇ ਦੀ ਇੱਛਾ ਨਾਲ ਬਰਫ ਵਿਚ ਸ਼ੋਰਾ ਰਲਾਕੇ ਵਿਚ ਪਾਣੀ ਰੱਖਕੇ (ਠੰਢਾ ਕੀਤਾ ਹੋਇਆ ਪਾਣੀ ਤਾਂ ਅੱਗੇ ਅਸਾਂ ਪੀਤਾ ਹੈ, ਪਰ.....) ਨੋਟ-ਉਸ ਸਮੇਂ ਪੋਹ ਵਿਚ ਰਾਤ ਨੂੰ ਪ੍ਰਦਾਲੀਆ ਵਿਚ ਪਾਣੀ ਜਮਾਕੇ ਖਾਤਿਆਂ ਵਿਚ ਕੱਠਾ ਕਰਕੇ ਦੱਬ ਛੱਡਦੇ ਸਨ ਤੇ ਉਨ੍ਹਾਲ ਵਿਚ ਪਾਣੀ ਠਾਰਨ ਤੇ ਕੁਲਫੀਆਂ ਜਮਾਉਣ ਲਈ ਵਰਤਦੇ ਸਨ।

ਸਜ਼ਾਹਿਨ ਕਿਯੋ॥ ੫੨॥ ਪਿਤਾ ਪੁਤ੍ਰ ਗੁਰ ਆਇਸੁ ਪਾਈ। ਕਰਸੋ ਪਾਨਿ ਜਲ ਤ੍ਰਿਖਾ ਮਿਟਾਈ। ਹਰਖਤਿ ਪੈਨ ਕਰਨਿ ਪੁਨ ਲਾਗੇ। ਪੂਰਬ ਜਨਮ ਪੁੰਨ ਜਿਨ ਜਾਗੇ॥ ੫੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸੰਪਤਮ ਰਾਸੇ 'ਸਾਧੂ ਦ੍ਰਯੋ' ਪ੍ਰਥਮੋ ਬਰਨਠੇ ਨਾਮ ਉਨੀਸਮੋ ਅੰਸੁ ॥ ੧੯ ॥

੨੦. [ਭਾਈ ਸਾਧੂ ਦ੍ਰਯਾ] ।

ਦੋਹਰਾ॥ ਸਾਧੂ ਧਰਿ ਆਨੰਦ ਉਰ 'ਮਹਾਰਾਜ ! ਕਿਸ ਥਾਨ ?। ਬਿਚਰਤਿ ਹੁਤੇ ਸਮੀਪ ਕਿਤ ਕੀਨਿ ਪਾਨ ਜਲ ਆਨਿ ॥ ੧॥ ਚੌਪਈ॥ ਉਚਿਤ ਆਪ ਕੋ ਹਮ ਨੇ ਜਾਨਾ। ਤੁਮ ਹਿਤ ਧਰਸੋ, ਕਿਯੋ ਨਹਿੰ ਪਾਨਾ। ਕ੍ਰਿਪਾ ਧਾਰਿ ਕਰਿ ਪੁਰਵੀ ਆਸ। ਦਾਸ ਜਾਨ ਕਰਿ ਪਹੁੰਚੇ ਪਾਸ' ॥ ੨ ॥ ਸੁਨਿ ਸਤਿਗੁਰੁ ਬ੍ਰਿਤਾਂਤ ਬਖਾਨਾ। 'ਤੀਸ ਕੋਸ ਹਮ ਕੀਨਿ ਪਯਾਨਾ। ਧਾਏ ਪੀਵਨ ਨੀਰ ਤੁਮਾਰਾ। ਜੇਠ ਦੁਪਹਿਰੀ ਅਧਿ ਕਛੁ ਢਾਰਾ ॥ ੩ ॥ ਕਾਰ ਤਿਖਾਨਨਿ ਕੀ ਅਬਿ ਤਮਾਗਹੁ। ਕਰਹੁ ਦੇਗ ਗੁਰੁ ਕੀ ਅਨੁਰਾਗਹੁ। ਹਮ ਪ੍ਰਸੰਨ ਬਰ ਜਾਚਨ ਕੀਜੈ। ਅਭਿਲਾਖਤਿ ਸੁਖ ਪਾਇ ਸੁ ਲੀਜੈ' ॥ ੪ ॥ ਪਿਤਾ ਪੁੱਤ੍ਰ ਕਰ ਜੋਰਿ ਉਚਾਰੇ । 'ਆਨਿ ਆਪਨੇ ਦਾਸ ਉਧਾਰੇ। ਦਿਹੁ ਨਿਜ ਸਿੱਖੀ ਕੋ ਅਬਿ ਦਾਨ। ਜਿਸ ਤੇ ਜਨਮ ਮਰਨ ਦੁਖ ਹਾਨਿ ॥ ੫ ॥ ਤੁਮਰੇ ਚਰਨਨ ਕੋ ਹੁਇ ਪ੍ਰੇਮ। ਬਿਸਰਹਿ ਨਹਿੰ ਕਬਿ ਦਾਤਾ ਛੇਮ[1]। ਜੋ ਤੁਮ ਟਹਿਲ ਦੇਹੁ ਹਮ ਤਾਂਈ। ਕਰਹਿੰ ਦੇਗ ਨਿਤ, ਬਨਹੁ ਸਹਾਈ ॥ ੬ ॥ ਅਪਰ ਨ ਬਾਂਛਾ ਹਮਰੇ ਕੋਈ। ਕਰਹਿੰ ਅਚਾਵਨ ਦਿਹੁ ਤੁਮ ਜੋਈ। ਪੁਰਿ ਮੈਂ ਗੁਰ ਸਿਖ ਅਹੈਂ ਨ, ਮੂੜੇ[2]। ਮਤ ਸਰ ਅਗਨਿ ਜਰਹਿੰ ਨਿਤ ਕੂੜੇ ॥ ੭ ॥ ਤਿਨ ਮਹੁ ਥਾਸ ਅਹੈ ਦੁਖਿਆਰਾ ਇਕ ਅਲੰਬ ਤੁਮ ਅਹੋ ਹਮਾਰਾ। ਜਿਮ ਰਾਖਹੁ ਤਿਮ ਰਹੈਂ, ਗੁਸਾਈਂ ! । ਬਿਨਾ ਸੇਵ ਅਪਰ ਨ ਚਤੁਰਾਈ'॥ ੮ ॥ ਸੁਨਿ ਸਤਿਗੁਰੁ ਦੇ ਧੀਰਜ ਕਹੈਂ। 'ਨਰ ਦੇਖੀ ਤੁਮਰੇ ਨਹਿੰ ਰਹੈਂ। ਉਜਰ ਜਾਇਗੋ ਗ੍ਰਾਮ ਮਹਾਨਾ। ਰਚਹੁ ਗ੍ਰਾਮ ਅਪਨੋ ਸ਼ੁਭ ਥਾਨਾ ॥ ੯ ॥ ਵਧਹਿ ਬੰਸ ਤੇਰੋ ਤਹਿੰ ਰਹੈ। ਬਹੁਤ ਬਡਾਈ ਬਿਦਤਿ ਸੁ ਲਹੈ' ॥ ਸੁਨਿ ਗੁਰ ਤੇ ਸਾਧੂ ਪੁਰਿ ਗਯੋ। ਗੁਰ ਬ੍ਰਿਤੰਤ ਸਭਿ ਭਾਖਤਿ ਭਯੋ ॥੧੦॥ ਸੁਨਤਿ ਭਾਰਜਾ ਉਰ ਹਰਿਖਾਈ। ਹਿਤ ਦਰਸ਼ਨ ਪਤਿ ਕੇ ਸੰਗ ਆਈ। ਦੇਖਤਿ ਹੀ ਪਾਇਨ ਪਰ ਪਰੀ। 'ਧੰਨ ਗੁਰੂ ! ਹਮਰੀ ਕੁਲ ਤਰੀ ॥ ੧੧ ॥ ਹਮ ਸਮ ਦੀਨਨ ਕੀ ਕੋ ਸੁਨੈ। ਅਸ ਕਾਰਜ ਰਾਵਰ ਕੋ ਬਨੈ'। ਰੂਪ ਚੰਦ

[1]ਮੁਕਤੀ ਦਾਤਾ। [2]ਮੂਰਖ (ਪੁਰਖ ਰਹਿੰਦੇ ਹਨ)।

ਕੋ ਹੇਰਨਿ ਕੀਨ।ਬਸਤ੍ਰ ਸ਼ਸਤ੍ਰ ਅਪਨੇ ਗੁਰ ਦੀਨਿ ॥੧੨॥ ਗੁਰੁ ਭਰੋਲੋ ਤੇ ਜਬਿ ਧਾਏ । ਬਿਧੀ ਚੰਦ ਸੁਨਿ ਜ਼ੀਨ ਪਵਾਏ। ਪ੍ਰਬਲ ਤੁਰੰਗਮ ਤਬਿਹੁੰ ਪ੍ਰੇਰਾ। ਕਿਤ ਦਵਾਇ ਕਿਤ ਪੋਈਆ ਛੇਰਾ[1] ॥੧੩॥ ਪੁਨ ਪੈਂਦੇ ਖਾਂ ਆਦਿਕ ਸੁਨੇ। ਚਢੇ ਤੁਰਤ ਸ਼ਸਤ੍ਰਨ ਸੋਂ ਸਨੇ। 'ਸੋਝੀ ਨਹੀਂ ਗੁਰੂ ਕਿਤ ਗਏ'। ਸੁਨਿ ਸੁਨਿ ਸੁਭਟ ਅਰੂਢਤਿ ਭਏ॥੧੪॥ ਨਹਿ ਕੋ ਕਿਸ ਹੂੰ ਸੰਗ ਮਿਲਾਵੈ। ਖੋਜ ਦੇਖਿ ਕਰਿ ਹਯਨ ਧਵਾਵੈਂ। ਆਗੇ ਪਾਛੇ ਲੇਹਾ ਦੇਹੁ। ਆਵਤਿ ਚਮੂੰ ਚਢੀ ਗੁਰ ਨੇਹੁ[2]॥੧੫॥ ਕੁਛਕੁ ਰਹੇ ਦਿਨ ਬਿਧੀਆ ਆਯੋ। ਦਰਸ ਦੇਖਿ ਕਰਿ ਸੀਸ ਨਿਵਾਯੋ। ਨਿਜ ਸਿੱਖਨਿ ਸੰਗ ਬਾਕ ਬਖਾਨਤਿ।–ਇਨ ਹਿਤ ਧਾਏ–ਰਿਦੈ ਪਛਾਨਤਿ ॥੧੬॥ 'ਮਹਾਂਰਾਜ ! ਏਕਲ ਹੀ ਆਏ। ਤੁਰਤ ਚਢਨੋ ਮੈਂ, ਨਹਿ ਦਰਸਾਏ'। ਸਭਿਗੁਰ ਕਹਨੋ 'ਨ ਮੈਂ ਇਮ ਆਵਤਿ[3]। ਸਿੱਖਨਿ ਪ੍ਰਾਨ ਅੰਤ ਹੁਇ ਜਾਵਤਿ॥੧੭॥ਇਨਹੁੰ ਉਬਾਰਨ ਕੇ ਹਿਤ ਧਾਏ। ਜੇਠ ਦੁਪਹਿਰੀ ਮਹਿ ਉਤਲਾਏ'। ਦਯਾ ਸਿੰਧੁਤਹਿ ਤੇ ਚਢਿ ਚਾਲੇ। ਸਾਧੁ ਸੁਤ ਬਨਿਤਾ ਜੁਤਿ ਨਾਲੇ ॥੧੮॥ ਗੁਰਕੇ ਸ਼ਸਤ੍ਰ ਬਸਤ੍ਰ ਜੋ ਲੀਏ।ਸੋ ਸੁਧਾਰਿ ਸਿਰ ਧਾਰਨ ਕੀਏ। ਚਲਤਿ ਸੰਗ ਮਹਿ ਪ੍ਰਭੂ ਨਿਹਾਰੇ। ਕ੍ਰਿਪਾ ਸਹਤ ਬਿਕਸੰਤਿ ਉਚਾਰੇ ॥ ੧੯ ॥ 'ਰੂਪ ਚੰਦ ! ਤੈਂ ਬਸਤ੍ਰ ਨ ਪਾਏ।ਦਿਯੇ ਸ਼ਸਤ੍ਰ ਜੋ ਅੰਗ ਨ ਲਾਏ। ਸਿਰ ਪਰ ਧਰਿ ਉਠਾਇ ਕਰਿ ਚਾਲਾ। ਕਯੋਂ ਨ ਪਹਿਰ, ਭਾ ਬੀਰ ਬਿਸਾਲਾ ?' ॥ ੨੦॥ ਰੂਪ ਚੰਦ ਕਰਿ ਜੋਰਿ ਉਚਾਰਾ। 'ਮੈਂ ਦਾਸਨ ਕੋ ਦਾਸ ਬਿਚਾਰਾ। ਤੁੱਛ ਜੀਵ ਮਤਿਮੰਦ ਮਲੀਨਾ। ਭਗਤਿ ਗਯਾਨ ਗੁਨ ਗਨ ਤੇ ਹੀਨਾ ॥ ੨੧ ॥ ਸਭਿ ਜਗ ਕਰਤਾ ਹਰਤਾ ਸ੍ਵਾਮੀ। ਚਹਹੁ ਸੁ ਕਰਿਹੋ ਅੰਤਰਜਾਮੀ । ਸ਼ਸਤ੍ਰ ਬਸਤ੍ਰ ਜੋ ਤੁਮ ਤਨ ਕੇਰੇ। ਸੁਖਦ ਸੁ ਪੂਜਮਾਨ ਹੈਂ ਮੇਰੇ ॥੨੨॥ ਇਤੀ ਬਿਅਦਬੀ ਕਿਮ ਬਨਿ ਆਵੈ। ਤੁਮ ਸਮ ਜਾਨਿ ਪੂਜਿਬੋ ਭਾਵੈ'। ਸ਼੍ਰੀ ਹਰਿ ਗੋਵਿੰਦ ਭਗਤਿ ਪਛਾਨੇ। ਸੁਨਿ ਪ੍ਰਸੰਨ ਹੁਇ ਬਾਕ ਬਖਾਨੇ ॥ ੨ ੩॥ 'ਧਰਹੁ ਨ ਤੇਗ਼ਾ ਜੁ ਦਈ ਹਮਾਰੀ। ਤੌ ਹੁਇ ਰਸਨਾ ਤੇਗ਼ਾ ਤੁਮਾਰੀ। ਜਿਸ ਕੋ ਸ੍ਰਾਪਹੁ* ਬਿਲਮ ਨ ਹੋਇ। ਪ੍ਰਾਨ ਅੰਤ ਤਤਛਿਨ ਹੀ ਸੋਇ' ॥ ੨੪ ॥ ਤਹਿੰ ਤੇ ਚਤਰ ਕੋਸ ਚਲਿ ਆਏ। ਸੁੰਦਰ ਧਰਨੀ ਤਹਿੰ ਦਰਸਾਏ। ਛੇਰਾ

[1]ਪੋਈਏ ਪਾਇਆ। [2]ਗੁਰੂ ਜੀ ਦੇ ਪਿਆਰ ਵਿਚ। [3]ਜੇ ਮੈਂ ਇਸ ਤਰ੍ਹਾਂ ਨ ਆਂਵਦਾ।

*ਸ੍ਰਾਪਹੁ ਕਹਿਣ ਤੋਂ ਭਾਵ 'ਵਰ ਸ੍ਰਾਪ' ਦੋਹਾਂ ਦਾ ਹੈ।

ਕਰਤਿ ਭਏ ਗੁਨ ਖਾਨੀ। 'ਰਚਹੁ ਗ੍ਰਾਮ ਇਹ ਠਾਂ' ਕਹਿ ਬਾਨੀ ॥ ੨੫ ॥
ਜਬਿ ਸੰਧਯਾ ਹੋਈ ਤਹਿੰ ਆਇ। ਪੈਂਦਖਾਨ ਸੋਂ ਭਟ ਸਮੁਦਾਇ। ਹਯਨ ਭਜਾਵਤਿ ਪਹੁੰਚੇ ਤਹਾਂ। ਪਿਖਿ ਸਤਿਗੁਰੁ ਪਾਯੋ ਸੁਖ ਮਹਾਂ॥੨੬॥ ਕਿਤਿਕ ਚਮੂੰ ਮਗ ਮਹਿੰ ਕਿਯ ਡੇਰਾ। ਪਸਰਯੋ ਅੰਧਕਾਰ ਜਬਿ ਹੇਰਾ। ਤਹਿੰ ਬਸਿ ਕਰਿ ਗੁਰ ਨਿਸਾ ਬਿਤਾਈ। ਜਾਗੇ ਸਕਲ ਪ੍ਰਾਤਿ ਹੁਇ ਆਈ ॥ ੨੭ ॥
ਨਿਜ ਕਰ ਸੋਂ ਗੁਰ ਟੱਕ ਲਗਾਇਵ। ਮੋਹੜਾ ਗਾਡ[1] ਰਿਦੇ ਹਰਖਾਇਵ। ਸਾਧੁ ਸੰਗ ਕਹਯੋ 'ਹੁਇ ਗ੍ਰਾਮੂ। ਅਪਨ ਨਾਮ ਪਰ ਧਰਿ ਇਸ ਨਾਮੂ' ॥ ੨੮॥ ਸੁਨਿ ਸਾਧੂ ਕਰ ਜੋਰਿ ਉਚਾਰਾ। 'ਮੁਝ ਤੇ ਮਮ ਸੁਤ ਸਿੱਖ ਉਦਾਰਾ। ਨਿਸ਼ਚਾ ਅਧਿਕ ਆਪ ਕੇ ਮਾਂਹੀ। ਬਸਹੁ ਰਿਦੇ ਕਬਿ ਬਿਸਰਤਿ ਨਾਂਹੀ ॥ ੨੯ ॥ ਪੁੱਤ੍ਰ ਨਾਮ ਪਰ ਰਾਖਹੁ ਨਾਮੂ'। ਸੁਨਿ ਗੁਰ ਭਾਖਯੋ 'ਰੂਪਾ ਗ੍ਰਾਮੂ'। ਕਹਯੋ ਬਹੁਰ'ਅਬਿ ਸਦਨ ਬਨੀਜੈ।ਬਿਦਤਹਿ ਦੇਸ਼ਨਿ ਬਿਖੈ ਜਨੀਜੈ॥੩੦॥ ਹਮ ਭੀ ਪੁਨ ਆਵਹਿੰ ਇਸ ਥਾਨ। ਕੇਤਿਕ ਦਨੋਸ ਕਰਹਿੰ ਗੁਜ਼ਰਾਨ'। ਇਮ ਕਹਿ ਸਤਿਗੁਰ ਭੇ ਅਸਵਾਰ। ਸਨੇ ਸਨੇ ਚਲਿ ਖਿਲਤਿ ਸ਼ਿਕਾਰ ॥ ੩੧ ॥ ਸਾਧੁ ਰੂਪਚੰਦ ਮਿਲਿ ਦੋਊ। ਗ੍ਰਾਮ ਬਸਾਵਨਿ ਕੀਨਸਿ ਸੋਊ। ਗੁਰ ਬਰ ਕਰਿ ਨਰ ਗਨ ਤਬਿ ਬਾਸੇ। ਆਨਿ ਆਪਨੇ ਰਚੇ ਅਵਾਸੇ॥੩੨॥ ਸੇਵ ਦੇਗ਼ ਕੀ ਕਰਿਬੇ ਲਾਗੇ।ਗੁਰੂ ਪ੍ਰੇਮ ਮਹਿੰ ਰਹਿੰ ਨਿਤ ਪਾਗੇ। ਇਸਤ੍ਰੀ ਪੁਰਸ਼ ਟਹਿਲ ਕੋ ਕਰਿਹੀਂ। ਛੁਧਿਤ ਅਸਨ ਦੇ ਭਾਉ ਸੁ ਧਰਿਹੀਂ॥ ੩੩॥ ਅਬਿ ਲਗਿ ਤਿਨ ਕੇ ਹੈ ਇਹੁ ਰੀਤਿ।ਸੇਵਹਿੰ ਦੇਗ਼ ਧਰਹਿੰ ਉਰ ਪ੍ਰੀਤ।ਬਡੇ ਸਮ੍ਰਿੱਧਵਾਨ[2] ਭੀ ਭਏ। ਸੇਵਕ ਅੱਗੂ ਬ੍ਰਿੰਦ ਹੁਇ ਗਏ॥੩੪॥ ਤਉ ਆਪ ਹੀ ਤ੍ਰਿਯ ਜੁਤਿ ਸਾਰੇ। ਕਰਹਿੰ ਦੇਗ਼ ਕੀ ਟਹਿਲ ਸੁਧਾਰੇ। ਗਰਬ ਹੀਨ ਸੈਭਤਿ ਸਭਿ ਹੋਈ। ਅਸਨ ਅਚਾਵਹਿੰ ਛੁਧਤਿ ਜਿ ਕੋਈ ॥ ੩੫ ॥ ਪੈਂਦਖਾਂਨ ਤਬਿ ਜੋਰੇ ਹਾਥ। 'ਹੇ ਪ੍ਰਭੂ ! ਕੋਇ ਨ ਲੀਨੋ ਸਾਥ।ਸੁਨਿ ਸੁਨਿ ਸੁਧਿ ਪਾਛੇ ਸਭਿ ਆਏ। ਕੇਤਿਕ ਆਜ ਮਿਲੇ ਦਰਸਾਏ' ॥ ੩੬ ॥ ਬਿਧੀ ਚੰਦ ਸਭਿ ਕਹਯੋ ਪ੍ਰਸੰਗ। 'ਸਿੱਖਨ ਵਤਸਲ ਬਿਰਦ ਉਤੰਗ। ਬਿਸ਼ਨੁ ਰੂਪ ਮਹਿੰ ਬਰਤਹਿੰ ਜੈਸੇ। ਨਹੀਂ ਸੁਭਾਉ ਮਿਟਤਿ ਸੋ ਕੈਸੇ ॥ ੩੭ ॥ ਭਗਤਨਿ ਕੀ ਸਹਾਇਤਾ ਹੇਤੁ। ਤਜਾਗਤਿ ਸਭਿ ਕੋ ਰਮਾ ਸਮੇਤ[3]। ਜਬਿ ਸਹਾਇ ਨਿਜ ਜਨ ਕੀ ਕਰੈਂ। ਤਿਹ ਪਸ਼ਚਾਤ ਸਭਿਨਿ ਸੁਧਿ ਧਰੈਂ ॥੩੮॥

[1] ਕਾਵ ਪਿੰਡ ਦੀ ਨੀਂਹ ਧਰ ਦਿੱਤੀ। [2] ਸਮੱਗ੍ਰੀ ਵਾਲੇ, ਭਾਵ ਪ੍ਰਤਾਪੀ। [3] ਲੱਛਮੀ ਸਮੇਤ।

ਸਹਿਜ ਸੁਕਾਇ ਇਨਹੁ ਕੋ ਐਸੇ। ਜਨ ਕੋ ਰੱਛੈਂ ਜੈਸੇ ਕੈਸੇ। ਸੋ ਗਤਿ ਈਹਾਂ ਕੀਨਿ ਗੁਸਾਈਂ। ਭਪਤ ਜੋਠ ਤੂਰਨ ਕਰਿ ਧਾਈ' ॥੩੯॥ ਸੁਨਿ ਸਭਿਹਿਨਿ ਗੁਰ ਚਰਿਤ ਉਦਾਰਾ। ਸ਼ਰਧਾ ਭਾਉ ਅਧਿਕ ਉਰ ਧਾਰਾ। ਕਰਤਿ ਬਤਕ[1] ਇਮ ਖਿਲਤਿ ਅਖੇਰ। ਸਨੇ ਸਨੇ ਚਲਿ ਪੰਥ ਬਡੇਰ ॥ ੪੦ ॥ ਏਕ ਜਾਮਨੀ ਮਗ ਮਹਿੰ ਰਹੇ। ਬਿਚਰਤਿ ਜੰਗਲ ਮਹਿੰ ਮੁਦ ਲਹੇ। ਬਹੁਰ ਭਰੋਲੀ ਪਹੁੰਚੇ ਜਾਇ। ਸਾਂਈਦਾਸ ਮਿਲਯੋ ਹਰਿਖਾਇ ॥ ੪੧ ॥ ਬਿਥਰਯੋ ਸਭਿਹਿਨਿ ਬਿਖੈ ਪ੍ਰਸੰਗ। ਏਕ ਕਹਹਿ ਦੂਸਰ ਕੋ ਸੰਗ। "ਛਿਨ ਮਹਿੰ ਤੀਸ ਕੋਸ ਗੁਰ ਧਾਏ। ਮਰਹਿੰ ਤ੍ਰਿਖਾਤੁਰ[2] ਸਿੱਖ ਬਚਾਏ ॥ ੪੨ ॥ ਤੀਸ ਕੋਸ ਪਰ ਤਿਨ ਸੁਧਿ ਜਾਨੀ।ਪਿਯਤਿ ਨ ਗੁਰੂ ਉਚਿਤ ਲਖਿ ਪਾਨੀ। ਪਰਖਿ ਪ੍ਰੇਮਕੋ ਬਹੁ ਉਤਲਾਏ।ਪਿਯੋ ਜਾਇ ਜਲ,ਬਨੇ ਤਿਸਾਏ[3]*॥੪੩॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਸਾਧੂ ਰੂਪ ਦੰਦ' ਪ੍ਰਸੰਗ ਬਰਨਨੰ ਨਾਮ ਬੀਸਮੋ ਅੰਸੂ ॥ ੨੦ ॥

੨੧. [ਮਾਤਾ ਦਮੋਦਰੀ ਗੁਰਪੁਰੀ ਪਯਾਨ]।

ਦੋਹਰਾ ॥ ਬਸਤਿ ਭਰੋਲੀ ਸਤਿਗੁਰੂ ਕੇਤਿਕ ਦਿਵਸ ਬਿਤਾਇ। ਸਿਖ ਸੰਗਤ ਆਵਤਿ ਅਨਿਕ ਦਰਸਤਿ ਅਨਿਕ ਸਿਧਾਇ ॥ ੧ ॥ ਚੌਪਈ ॥ ਸ੍ਰੀ ਗੁਰਦਿੱਤੇ ਨਗਰ ਬਸਾਯੋ। ਬਨਿਕ[4] ਆਦਿ ਨਰ ਬ੍ਰਿੰਦ ਟਿਕਾਯੋ। ਸਭਿ ਬਿਧਿ ਕੀ ਸੁਧਿ ਪੁਰਿ ਜਨ ਕੇਰੀ[5]। ਲੇ ਕਰਿ ਖਾਤਰ ਕੀਨਿ ਘਨੇਰੀ ॥੨॥ ਬਹੁਰ ਪਿਤਾ ਕਹੁ ਦਰਸ਼ਨ ਚਾਹਾ। ਚਲਿਬੇ ਕਾਰਨ ਕੀਨਿ ਉਮਾਹਾ। ਅਸੁਵਾਰੀ ਕਰਵਾਇਸਿ ਤੁਮਾਰੀ। ਸਮੈਦਨ ਆਇ ਮੋਲ ਕੋ ਭਾਰੀ ॥ ੩ ॥ ਨੱਤੀ ਜੁਗ ਪੁੱਤ੍ਰਨ ਕੋ ਲੀਨੇ। ਆਨੰਦ ਸਹਤ ਅਰੂਢਨ ਕੀਨੇ। ਧੀਰ ਮੱਲ ਕੁਛ ਭਯੋ ਬਡੇਰਾ। ਸ੍ਰੀ ਹਰਿਰਾਇ ਅੰਕ ਤਿਸ ਬੈਰਾ[6] ॥ ੪ ॥ ਬਹਿਲਨਿ ਮਹਿੰ ਦਾਸੀ ਚਢਿਵਾਈ। ਗਮਨੇ ਦਾਸ ਸਾਥ ਸਮੁਦਾਈ। ਸ੍ਰੀ ਗੁਰਦਿੱਤਾ ਚਢੇ ਤੁਰੰਗ। ਚੰਚਲ ਢਾਂਦਤਿ ਮਨਹੁ ਕੁਰੰਗ ॥੫॥ ਇਮ ਕੁਟੰਬ ਲੇ ਕਰਿ ਨਿਜ ਸਾਥ। ਗਮਨੇ ਦਰਸ਼ਨਿ ਹਿਤ ਪਿਤ ਨਾਥ। ਨਗਰ ਬਿਖੈ ਇਕ ਭਾਗਜੋ ਦਾਸ। ਸੁਮਤਿਵੰਤ ਰੱਛਕ ਚਹੁੰ ਪਾਸ ॥ ੬ ॥ ਪੁਰਿ ਜਨ ਮਿਲੇ

---

[1]ਬਾਤਾਂ ਕਰਦੇ। [2]ਤ੍ਰੇਹ ਨਾਲ ਮਰ ਰਹੇ। [3]ਤਿਹਾਏ ਬਣ ਕੇ। [4]ਵਪਾਰੀ ਲੋਕ (ਵਸਾਏ ਕੀਰਤ ਪੁਰ)। [5]ਨਗਰ ਵਿਚ ਆ ਵਸੇ ਲੋਕਾਂ ਦੀ। [6]ਰੋਂਦ ਵਿਚ ਸਨ ਉਸ ਸਮੇਂ।

*ਗੁਰ ਇਤਿਹਾਸ ਵਿਚ ਪ੍ਰੇਮਾਤੁਰਾਂ ਤੇ ਦੁਖਵੰਤਾਂ ਨੂੰ ਸਤਿਗੁਰਾਂ ਦਾ ਈਂਚ ਬਹੁੜਨਾਂ ਇਕ ਅਚਰਜ ਅੰਗ ਹੈ, ਇਨਸਾਨੀ ਦਿਲ ਪੀੜਾ ਨੂੰ ਇਨਸਾਨੀ ਦਿਲ ਦੀ ਅਤੁੱਟ ਦੂਰਣਤਾ ਨਾਲ ਬਹੁੜ ਕੇ ਠੰਢ ਪਾਉਣਾ ਇਨ੍ਹਾਂ ਦਾ ਹੀ ਅਚਰਜ ਬਿਰਦ ਹੈ ਸੀ।

ਧੀਰ ਕੋ ਦੀਨਿ। ਪੁਨ ਮਗ ਬਿਖੈ ਪਯਾਨੋ ਕੀਨਿ। ਸ਼੍ਰੀ ਅੰਮ੍ਰਿਤਸਰ ਨਹਿੰ ਗਮਨਏ। ਸੁਧੋ ਪੰਥ ਆਵਤੇ ਭਏ॥੭॥ ਦਿਨ ਕੇਤਿਕ ਮਗ ਬਿਖੈ ਬਿਤਾਏ। ਬਹੁਰ ਡਰੋਲੀ ਕਹੁ ਚਲਿ ਆਏ। ਪਿਤ ਕੇ ਪਾਇਨ ਬੰਦਨ ਕੀਨਿ। ਬੂਝੀ ਕੁਸ਼ਲ ਬਤਾਇ ਸੁ ਦੀਨਿ ॥ ੮ ॥ ਬੁੱਢਣ ਸ਼ਾਹਿ ਮਿਲਣ ਜਿਮ ਜੋਵਾ। ਨਗਰ ਬਸਾਵਨ ਕੋ ਜਿਮ ਹੋਵਾ। ਸਭਿ ਸਤਿਗੁਰ ਕੇ ਨਿਕਟਿ ਬਖਾਨੀ। 'ਸੈਲ ਸਮੀਪੀ ਸ਼ੁਭ ਇਸਥਾਨੀ ॥ ੯ ॥ ਚਰਨ ਆਪ ਚਲਿ ਪਾਵਹੁ ਜਬੈ। ਸ਼ੋਭਹਿ ਪਾਵਨ ਹ੍ਵੈ ਕਰਿ ਤਬੈ'। ਸੁਨਤਿ ਪੁੱਤ੍ਰ ਤੇ 'ਸਾਧ'[1] ਬਖਾਨਾ।ਕਰਨੋ ਕਰਮ ਸਗਰੋ ਸਨਮਾਨਾ[2] ॥ ੧੦ ॥ ਸ਼੍ਰੀ ਹਰਰਾਇ ਅੰਕ ਮੈਂ ਲਏ। ਨੱਤੀ ਚਰਨ ਬੰਦਨਾ ਕਿਏ। ਜੁਗ ਪੁੱਤ੍ਰਨ ਪਾਇਨ ਪਰ ਪਾਏ। ਪਿਖਿ ਪੌਤ੍ਰਨ ਸਤਿਗੁਰ ਹਰਖਾਏ ॥ ੧੧ ॥ ਬੈਠਾਰੇ ਨਿਜ ਅੰਕ ਮਝਾਰੇ। ਮ੍ਰਿਦੁ ਬਾਨੀ ਕੋ ਸਹਤ ਦੁਲਾਰੇ। ਗੁਰੁਤਾ ਉਚਿਤ ਲਖੇ ਹਰਿਰਾਇ। ਕ੍ਰਿਪਾ ਦ੍ਰਿਸ਼ਟਿ ਤਿਨ ਪਰ ਅਧਿਕਾਇ ॥ ੧੨ ॥ ਸ਼੍ਰੀ ਗੁਰਦਿੱਤਾ ਅੰਤਰ ਗਯੋ—ਤੀਨ ਮਾਤ ਕੋ ਬੰਦਤਿ ਭਯੋ। ਪਿਖਿ ਦਮੋਦਰੀ ਸੁਤ ਹਰਖਾਈ। ਸੁਧਾ ਸਮਾਨ ਆਸ਼ਿਖਾ ਗਾਈ ॥ ੧੩ ॥ ਬਹੁਰ ਨਾਨਕੀ ਅਰੁ ਮਰਵਾਹੀ। ਦਈ ਅਸੀਸ 'ਰਹਹੁ ਮੁਦ ਮਾਂਹੀ'। ਮਿਲਿ ਕਰਿ ਵਹਿਰ ਨਿਕਸਿ ਤਬਿ ਆਏ। ਮਿਲੇ ਸਕਲ ਹੀ ਬੰਦਨ ਗਾਏ[3] ॥ ੧੪ ॥ ਸਾਂਈਦਾਸ ਆਦਿ ਬਿਧੀ ਆਦਿ। ਮਿਲੇ ਕੁਸ਼ਲ ਬੂਝਤਿ ਅਹਿਲਾਦਿ । ਗੁਰ ਸੁਤ ਸਕਲ ਬਾਤ ਕੇ ਲਾਇਕ । ਮਿੱਤ੍ਰਨ ਹਰਖਤਿ*, ਸ਼ਤ੍ਰੁਨਿ ਘਾਇਕ ॥ ੧੫ ॥ਪੁਨ ਨੱਤੀ ਘਰ ਅੰਤਰ ਬਰੀ। ਸਭਿ ਸਾਸਨ ਕੋ ਬੰਦਨੋ ਕਰੀ।ਪੌਤ੍ਰੇ ਪਿਖਤਿ ਪਰਮ ਹੁਲਸਾਈ।ਗਹਿ ਬਾਹੁਨਿ ਲੈ ਅੰਕ ਬਿਠਾਈ ॥ ੧੬ ॥ ਕਰੀ ਨਮੋ ਰਾਮੋ ਪਗ ਫੇਰ। 'ਜੁਗ ਪੁੱਤ੍ਰਨ ਹੁਇ ਬੈਸ ਬਡੇਰ'। ਸਭਿ ਸਾਸਨ ਸ਼ੁਭ ਨੁਖਾ ਨਿਹਾਰੀ।ਸਨਮਾਨੀ ਬਹੁ ਨਿਕਟਿ ਬਿਠਾਰੀ ॥ ੧੭ ॥ ਸਭਿਨਿ ਬਿਖੈ ਆਨੰਦ ਬਡ ਹੋਵਾ । ਗੁਰ ਪਰਿਵਾਰ ਏਕ ਥਲ ਜੋਵਾ। ਕੇਤਿਕ ਦਿਨ ਪੁਨ ਬਸਤਿ ਬਿਤਾਏ। ਮੇਲਾ ਦਿਵਸ ਬਿਸੋਵਾ ਆਏ ॥੧੮॥ ਚਹੁੰਦਿਸ਼ਿ ਕੀ ਸੰਗਤਿ ਸਮੁਦਾਈ। ਲਏ ਅਕੋਰਨ ਕੋ ਉਮਡਾਈ। ਨਰ ਨਾਰੀ ਗੁਰ ਕੀਰਤਿ ਕਰਿਤੇ। ਆਨਿ ਆਨਿ ਕਰਿ ਦਰਸ ਨਿਹਰਿਤੇ ॥ ੧੯ ॥ ਬਡ ਮਸਨੰਦ[4] ਬਿਛਾਵਨ ਕਰੈਂ। ਸ਼ਸਤ੍ਰ

[1]ਸ਼ਾਬਾਸ਼। [2]ਸਾਰੇ ਕੀਤੇ ਕੰਮ ਦਾ ਸਤਿਕਾਰ ਕੀਤਾ। [3]ਨਮਸਕਾਰ ਕਹੀ। [4]ਗੱਦੀ [ਅ:, ਮਸਲਦ]।

*ਪਾ—ਹਰਖਦ।

ਸਜਾਇ ਗੁਰੂ ਭਬਿ ਬਿਰੈਂ।ਬਿਸਦ ਮਰਾਲਨਿ ਕੇਰ ਮਨਿੰਦਾ।ਚੁਰਤਿ ਚਮਰ ਦੁਤਿ ਹੋਤਿ ਬਿਲੰਦ ॥ ੨੦ ॥ ਖਰੋ ਮੋਵਰੋ ਹੋਇ ਅਗਾਰੀ । ਸੰਗਤਿ ਕੀ ਅਰਦਾਸ ਉਚਾਰੀ। ਬ੍ਰਿੰਦ ਮਸੰਦ ਬਿਲੰਦ ਧਨੀ ਹੈਂ। ਆਨਹਿੰ ਗੁਰ ਕੀ ਕਾਰ ਘਨੀ ਹੈਂ ॥ ੨੧ ॥ ਜਥਾਜੋਗ ਸਭਿ ਕੋ ਹਰਖਾਵਹਿੰ। ਦੇਸ਼ਨਿ ਕੀ ਦਸਤਾਰ ਬੰਧਾਵਹਿੰ। ਕਿਤ ਤੇ ਲੱਛ[1], ਜੁਗਮ ਲਛ ਲਯਾਵਹਿੰ। ਗੁਰ ਕੀ ਕਾਰ ਚਲੀ ਨਿਤ ਆਵਹਿ ॥ ੨੨ ॥ ਆਦਿ ਸੰਗਲਾਦੀਪ ਨਿਕਾਧਾ[2]। ਚਹੁੰਦਿਸ਼ ਤੇ ਪਹੁੰਚਤਿ ਬਹੁ ਮਾਧਾ।ਛਠੇ ਮਾਸ ਕੋ ਆਇ ਮਸੰਦਾ।ਕੋ ਸੰਮਤ[3] ਮਹਿੰ ਲੈ ਧਨ ਬ੍ਰਿੰਦ ॥ ੨੩ ॥ ਸਭਿ ਦੇਸ਼ਨਿ ਪਰ ਬੰਧ ਅਜਾਰੇ[4]। ਨਿਤ ਹੀ ਆਨਤਿ ਧਨ ਗੁਰ ਕਾਰੇ। ਕੋ ਸਿਖ ਲੇ ਪਹੁੰਚਤਿ ਹੈਂ ਆਪ। ਆਇ ਜਿ ਦਰਸਤਿ ਹੁਇ ਨਿਸ਼ਪਾਪ॥੨੪॥ਬੇਸ਼ੁਮਾਰ ਹੁਇ ਲੇਨਿ ਰੁ ਦੇਨਿ।ਅਰਪਹਿੰ ਵਸਤੂ ਜੇਨ ਰੁ ਕੇਨ[5]।ਜੋ ਮਸੰਦ ਜਿਸ ਦੇਸ਼ ਮਝਾਰਾ। ਸੋ ਲੇ ਸੰਗਤਿ ਸੰਗ ਉਦਾਰਾ ॥ ੨੫ ॥ ਆਨਿ ਕਰਹਿ ਦਰਸ਼ਨ ਗੁਰ ਕੇਰਾ। ਧਰਹਿ ਉਪਾਇਨ ਦਰਬ ਘਨੇਰਾ। ਸੰਗਤਿ ਕੇ ਦਰਸ਼ਨ ਹਿਤ ਦੈਬੇ।ਜਥਿ ਬੈਠਹਿੰ ਸਤਿਗੁਰ ਦੁਤਿ ਲੈਬੇ ॥ ੨੬ ॥ ਅਨਿਕ ਪਦਾਰਥ ਕੇ ਅੰਬਾਰ[6]। ਹੋਤਿ ਜਾਤਿ ਨਹਿੰ ਪਰਹਿ ਸ਼ੁਮਾਰ। ਧਰਿ ਧਰਿ ਸ਼ਰਧਾ ਸੰਗਤਿ ਆਵਹਿ। ਮਨੋ ਕਾਮਨਾ ਪਾਇ ਸਿਧਾਵਹਿ ॥ ੨੭ ॥ ਸਾਵਣ ਮਾਸ ਪ੍ਰਥਿਰਤਨੋ ਸਾਰੇ। ਗੁਰ ਪਰਿਵਾਰ ਮਿਲਨੋ ਮੁਦ ਧਾਰੇ।ਸਰਬ ਇਕੱਤ੍ਰ ਮਿਲੇ ਤਿਸ ਥਾਨਾ। ਪਿਖਤਿ ਪਰਸਪਰ ਮਿਲਿ ਸੁਖ ਮਾਨਾ ॥ ੨੮ ॥ ਭਬਿ ਦਮੋਦਰੀ ਬੈਸ ਬਿਤਾਈ। ਪ੍ਰਾਨ ਅੰਤ ਅਪਨੋ ਲਖਿ ਪਾਈ। ਪਤਿ ਸਤਿਗੁਰ ਕੋ ਦਰਸ਼ਨ ਕਰਸੋ।ਹਾਥ ਜੋਰਿ ਬਚ ਬਿਨੈ ਉਚਰਸੋ ॥੨੯॥ "ਤੁਮ ਪ੍ਰਭੁ ਹੋ ਸਭਿ ਹੀ ਬਿਧਿ ਲਾਇਕ। ਬਡੇ ਪੁੰਨ ਫਲ ਭਾ ਮਮ ਨਾਇਕ"। ਮੈਂ[7] ਅਨਜਾਨ ਪਨੇ ਕੁਛ ਕਹਸੋ। ਨਹੀਂ ਮਹਾ-ਤਮ ਨੀਕੇ ਲਹਸੋ ॥ ੩੦ ॥ ਕ੍ਰਿਪਾ ਧਾਰਿ ਸੋ ਬਖਸ਼ਨ ਕੀਜੈ। ਅੰਤ ਸਮਾਂ ਮੇਰੋ ਲਖਿ ਲੀਜੈ।ਨਿਜ ਚਰਨਨ ਕੀ ਦਾਸੀ ਜਾਨੋ। ਬੀਚ ਪ੍ਰਲੋਕ ਮਿਲਾ-ਵਨਿ ਠਾਨੋ ॥ ੩੧ ॥ ਮੈਂ ਅਜਾਨ ਪੁਨ ਤ੍ਰਿਧ ਮਤਿ ਅਹੀਰਾਵਰਿ ਭੋਵ ਦੇਵ

---

[1]ਲੱਖ। [2]ਸਾਰੇ (ਥਾਵਾਂ) ਤੋਂ। [3]ਸਾਲ। [4]ਭਾਵ ਇਹ ਹੈ ਕਿ ਦੇਸ਼ ਦੇਸ਼ ਦੀ ਸਿੱਖੀ ਦੇ ਵੱਖ ਵੱਖ ਮਸੰਦ ਥਾਪੇ ਹੋਏ ਸਨ, ਤੇ ਉਨ੍ਹਾਂ ਦੇ ਨਿਜ ਗੁਜ਼ਰਾਨ ਲਈ ਸਾਲਾਨਾਂ ਖਰਚ ਓਨ੍ਹੇ ਹੋਏ (ਮੁਕਰਰ ਕੀਤੇ ਹੋਏ) ਸਨ। ਕਾਰ ਦਾ ਧਨ ਓਹ ਗੁਰੂ ਅਰਪਨ ਕਰਦੇ ਸਨ। [ਅਜਾਰੇ= ਠੇਕਾ] [5]ਭਾਵ ਹਰ ਕੋਈ। [6]ਢੇਰ। [7]ਮੇਰੇ ਸੁਆਮੀ ਹੋਏ ਹੋ। [8]ਮੈਂ (ਜੋ ਕਦੇ)।

ਨਹਿੰ ਲਹੈਂ[੧]'। ਬਿਨੈ ਸੁਨੀ ਗੁਰ ਧੀਰਜ ਦੀਨਿ। 'ਸਦਾ ਸੰਗ ਤੁੰ ਹਮਰੇ ਚੀਨ ॥ ੩੨ ॥ ਗੁਰ ਘਰ ਕੀ ਮਹਿਮਾ ਬਡਿ ਭਾਰੀ। ਸ਼ਰਧਾ ਧਰੀ ਸੁ ਨਰ ਕੈ ਨਾਰੀ।ਪਰਮ ਗਤੀ ਸੋ ਪਹੁੰਚਹਿ ਜਾਇ।ਤੂੰ ਮਮ ਦਾਰਾ ਸਹਜ ਸੁਭਾਇ ॥ ੩੩ ॥ ਸਦ ਸੰਗੀ ਕਿਮ ਬਿਛੁਰਹਿੰ ਨਾਂਹੀ। ਤਨੁ ਤਯਾਗਨ ਸਭਿ ਹੀ ਜਗ ਮਾਂਹੀ। ਥਿਰ ਕੋ ਰਹੈ ਨ ਥੂਲ ਸਰੀਰ। ਨਿਜ ਬਾਰੀ ਸਭਿ ਪਾਇੰ ਬਹੀਰ[੨]॥੩੪॥ਸੁਨਿ ਪਤਿ ਤੇ ਉਰ ਬਹੁ ਹਰਖਾਈ। ਬਹੁਰ ਕੁਟੰਬ ਮਿਲੀ ਸਮੁਦਾਈ।ਕਰਿ ਸ਼ਨਾਨ ਕੋ ਪੌਢੀ ਤਹਾਂ।ਕੁਸ਼ ਕੋ ਆਸਤਰਨ[੩]ਰਚਿ ਜਹਾਂ॥ ੩੫॥ ਕੰਤ ਧਯਾਨ ਮਹਿੰ ਹੁਇ ਲੈ ਲੀਨ। ਤਨ ਕੋ ਤਯਾਗਨਿ ਤਤਛਿਨ ਕੀਨਿ । ਗੰਗ ਸਾਸ ਕੇ ਪਾਸ ਪਧਾਰੀ। ਚਢਿ ਬਿਬਾਨ ਦੀਪਤ ਦੁਤਿ ਭਾਰੀ ॥੩੬ ॥ ਸਭਿ ਪਰਿਵਾਰ ਨਿਹਾਰਤਿ ਰਹਯੋ।ਪ੍ਰਾਨ ਅੰਤ ਹੋਯਸ ਜਬਿ ਲਹਯੋ। ਸੋਲਾਂ ਸੈ ਅਠਾਸੀਏ ਮਾਂਹੀ[੪]। ਭਾ ਪਰਲੋਕ ਗੁਰੂ ਤ੍ਰਿਯ ਤਾਂਹੀ ॥ ੩੭ ॥ ਰੁਦਨ ਕੀਨਿ ਮਿਲਿ ਕੈ ਸਭਿ ਨਾਰੀ। ਰਾਮੋ ਸੁਸਾ ਸਨੇਹ ਦੁਖਾਰੀ[੫]। 'ਹੁਤੀ ਸੁਮਤਿ ਬਡਭਾਗਨ ਯਾਹੀ[੬]। ਸਭਿ ਪਰਿਵਾਰ ਉਧਾਰਯੋ ਜਾਂਹੀ[੭] ॥ ੩੮ ॥ ਮਾਤਾ,ਪਿਤਾ,ਮੋਹਿ,ਬਹੁ ਆਨ[੮]।ਗੁਰਪਤਿ ਤੇ ਕੀਨਸਿ ਕੱਲਯਾਨ[੯]। ਜਿਸ ਨੇ ਸ਼੍ਰੀ ਗੁਰਦਿੱਤਾ ਜਯੋ। ਜਗਤੇਸ਼ੁਰ ਪ੍ਰਿਯ ਭਰਤਾ ਭਯੋ ॥ ੩੯ ॥ ਇਸ ਕੀ ਪਦਵੀ ਕਹਾਂ ਬਿਚਾਰੀ। ਤਰੇ ਸਬੰਧੀ ਸਭਿ ਨਰ ਨਾਰੀ[੭]। ਇੱਤਯਾਦਿਕ ਗੁਨ ਅਨਿਕ ਉਚਾਰਤਿ। ਰੋਦਤਿ ਸੁਸਾ ਪ੍ਰੀਤ ਪ੍ਰਤਿਪਾਰਤਿ ॥ ੪੦ ॥ ਰੁਦਤਿ ਨਾਨਕੀ ਤਥਾ ਮੁਵਾਹੀ। ਨੁਖਾ[੧੦] ਬਿਲਾਪਤਿ ਬਹੁ ਦੁਖ ਮਾਂਹੀ। ਰੋਦਨ ਨਾਦ[੧੧] ਉਠਯੋ ਅਧਿਕਾਈ। ਸ਼੍ਰੀ ਹਰਿ ਗੋਬਿੰਦ ਸਕਲ ਹਟਾਈ ॥ ੪੧ ॥ 'ਇਹੁ ਜਗ ਰੀਤਿ ਸਭਿਨਿ ਸਿਰ ਹੋਈ। ਮਤ ਰੁਦਨਹੁ ਅਚਰਜ ਨਹਿੰ ਕੋਈ'। ਮ੍ਰਿਤੁ ਰੀਤਿ ਗੁਰਦਿੱਤਾ ਨੰਦ । ਕਰੀ ਸਕਲ ਜਿਮ ਭਨੀ ਬਿਲੰਦ ॥੪੨॥ ਸਾਈਂਦਾਸ ਪਰਯੋ ਮੁਰਛਾਇ। ਉਠਿਕੈ 'ਹਾਯ ਹਾਯ' ਬਿਲਲਾਇ। 'ਹੇ ਬਡਿਭਾਗਨਿ ! ਤੁਵ ਉਪਕਾਰਾ । ਭਯੋ ਸਬੰਧੀ ਗੁਰੂ ਹਮਾਰਾ ॥ ੪੩ ॥ ਇੰਦ੍ਰਾਦਿਕ ਸੁਰ ਸਰਬ ਉਮਾਹਤਿ। ਕ੍ਰਿਪਾ ਦ੍ਰਿਸ਼ਟਿ।

---

[੧]ਆਪਦਾ ਭੇਦ (ਯਾ ਅੰਤ) ਦੇਵਤੇ ਵੀ ਨਹੀਂ ਪਾ ਸਕਦੇ। [੨]ਭਾਵ; ਸਭ ਚਲਾਣਾਂ ਕਰਦੇ ਹਨ। [੩]ਵਿਛਾਵਣਾ। [੪]੧੬੯੮ ਬਿ:। [੫]ਭੈਣ ਦੇ ਪਿਆਰ ਕਰਕੇ ਦੁਖੀ ਹੋਈ। [੬]ਭਾਵ ਦਮੋਦਰੀ। [੭]ਜਿਸ ਨੇ। [੮]ਮਾਤਾ, ਪਿਤਾ, ਮੈਨੂੰ ਤੇ ਬਹੁਤੇ ਹੋਰ (ਸਬੰਧੀਆਂ) ਨੂੰ। [੯]ਮੁਕਤੀ ਦਿਵਾਈ। [੧੦]ਨੂੰਹ। [੧੧]ਸ਼ਬਦ।

ਜਿਸ ਕੀ ਨਿਤ ਚਾਹਤਿ।ਨਿਸਬਾਸੁਰ ਮਿਲਿ ਕੈ ਤਿਹ ਸੰਗ।ਹਮ ਭੀ ਧੰਨ ਭਏ ਸਰਬੰਗ॥੪੪॥ ਹਮ ਸਭਿ ਕੋ ਤਜਿ ਪ੍ਰਥਮ ਪਧਾਰੀ। ਹੇ ਪਤਿਬ੍ਰਤੇ ! ਸ਼ੀਘ੍ਰਤਾ ਧਾਰੀ[1]। ਗੁਰ ਕਹਿ ਸਭਿ ਕੋ ਰੁਦਨ ਹਟਾਯੋ। ਥਾਬਕ ਤੇ ਕਿਰਤਨ ਕਰਿਵਾਯੋ॥੪੫॥ ਬਿਧੀਆ ਪੈਂਦੇ ਖਾਨ ਪੁਕਾਰਾ। 'ਅਹੋ ਮਾਤ ! ਕਿਤ ਗੀ ? ਇਸ ਬਾਰਾ'। ਕਰਿ ਸ਼ਨਾਨ ਆਦਕ ਕ੍ਰਿਤ ਸਾਰੀ। ਰਚਯੋ ਬਿਵਾਨ ਮੋਲ ਕੋ ਭਾਰੀ ॥੪੬॥ ਬਹੁ ਕੀਮਤ ਕੇ ਬਸਤ੍ਰ ਸੁ ਪਾਇ। ਚਾਰਹੁ ਤਤਛਿਨ ਕੰਧ ਉਠਾਇ। ਲੈ ਪੁਰਿ ਵਹਿਰ ਚਲੇ ਸਮੁਦਾਏ।ਧੀਰਮੱਲ ਤਬਿ ਚਵਰ ਢੁਰਾਏ ॥੪੭॥ ਬਹੁ ਸੰਖਨ ਕੇ ਸ਼ਬਦ ਬਜਾਵਤਿ। ਆਗੈ ਚਲਤਿ ਸੁ ਮਾਰੂ ਗਾਵਤ। ਚੰਦਨ ਚਿਤਾ ਬਿਸਾਲ ਬਨਾਈ। ਧਰਿ ਕਰਿ ਊਪਰਿ ਅਗਨਿ ਲਗਾਈ ॥ ੪੮ ॥ ਸ਼੍ਰੀ ਗੁਰਦਿੱਤਾ ਊਚ ਪੁਕਾਰਾ।ਨੀਰ ਬਿਲੋਚਨ ਮੋਚਿਤਿ ਧਾਰਾ।ਕਰੀ ਕਪਾਲ ਕ੍ਰਿਯਾਤਿਸਿ ਕਾਲਾ।ਸਭਿ ਉਠਿਕੀਨਿਸ਼ਨਾਨ ਕਿਲਾਲਾ[2] ॥ ੪੯ ॥ ਗਾਇ ਕੀਰਤਨ ਭੋਗ ਪਵਾਯਹੁ। ਪੰਚਾਮ੍ਰਿਤ ਬਹੁਰੋ ਬਰਤਾਯਹੁ।ਸਨੇ ਸਨੈ ਆਏ ਨਿਜ ਡੇਰੇ।ਬੈਠ ਬੈਠ,ਨਰ ਉਠੇ ਘਨੇਰੇ ॥੫੦॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਦਮੋਦਰੀ ਮਾਤ ਪ੍ਰਲੋਕ ਗਮਨ ਪ੍ਰਸੰਗ' ਬਰਨਨੰ ਨਾਮ ਇਕੀਸਮੋ ਅੰਸੁ ॥ ੨੧ ॥

੨੨. [ਰਾਮੋ, ਸਾਈਂ ਦਾਸ, ਨਰਾਇਣ ਦਾਸ ਤੇ ਦਯਾ ਕੌਰ ਪ੍ਰਲੋਕ ਪਯਾਨ ।]

ਦੋਹਰਾ॥ ਜਹਿੰ ਜਹਿੰ ਹੁਤੇ ਸਬੰਧ ਗੁਰੁ ਤਹਿੰ ਤਹਿੰ ਸੁਧਿ ਪਹੁੰਚਾਇ। ਆਇ ਨਰਾਇਣ ਦਾਸ ਤਬਿ ਦਾਰਾ ਜੁਤਿ ਰੁਦਨਾਇ ॥੧॥ ਚੌਪਈ ॥ ਰਾਮੋ ਪਤਿ ਕੇ ਸਹਤ ਦੁਖਾਰੀ।ਕੇ ਦਿਨ ਮਹਿੰ ਪਰਲੋਕ ਪਧਾਰੀ[3]।ਸਾਈਂਦਾਸ ਉਦਾਸ ਅਵਾਸਾ[4]। ਪ੍ਰਾਨ ਤਜਾਗ ਕਰਿ ਗਯੋ ਤਮਾਸਾ[5] ॥ ੨ ॥ ਸ਼੍ਰੀ ਹਰਿਗੋਵਿੰਦ ਸ਼ੁਭ ਗਤਿ ਦੀਨਿ।ਮ੍ਰਿਤਕ ਕ੍ਰਿਯਾ ਗੁਰਦਿੱਤੇ ਕੀਨਿ।ਏਕ ਸੁਤਾ[6]ਮ੍ਰਿਤੁ ਸੁਨਿ ਕਰਿ ਆਏ[7]। ਪਿਖ ਦੂਜੀ ਕੋ ਬਹੁ ਰੁਦਨਾਏ ॥ ੩ ॥ ਤ੍ਰਿਯ ਜੁਤਿ ਬਸਯੋ ਨਰਾਇਨ ਦਾਸ। ਜਗਤਿ ਬਿਨਾਸੀ ਲਖਯੋ ਉਦਾਸ। ਦਿਨ ਥੋਰਨ ਮਹਿੰ ਤਜਾਗੀ ਪ੍ਰਾਨਾ। ਭਯੋ ਤਥਾ[8] ਪਰਮੇਸ਼ੁਰ ਭਾਨਾ ॥੪॥ ਦਯਾਕੌਰ ਜੁਤਿ ਸ਼ੁਭ ਗਤਿ ਪਾਈ। ਜਿਨ ਕੀ ਕੁਲ ਸਿੱਖੀ ਚਲਿ ਆਈ। ਸਭਿ ਕੇ ਸਤਿਗੁਰੁ

---

[1]ਛੇਤੀ ਕੀਤੀ। [2]ਜਲ ਵਿਚ [ਸੰਸ:, ਕੀਲਾਲ=ਪਾਣੀ]। [3]ਭਾਵ ਰਾਮੋ ਭੀ ਚਲ ਬਸੀ। [4]ਘਰ ਵਿਚ। [5]ਤਮਾਸ਼ਾ ਰੂਪ ਸੰਸਾਰ ਤੋਂ। (ਅ) ਝੱਟ ਪੱਟ ਚਲਾ ਗਿਆ। [6]ਇੱਕ ਪੁੱਤ੍ਰੀ (ਦਮੋਦਰੀ ਜੀਦੀ)। [7]ਆਏ ਸਨ (ਸ਼੍ਰੀ ਨਾਰਾਇਣ ਦਾਸ ਗੁਰੂ ਜੀਦੇ ਸਹੁਰੇ ਜੀ)। [8](ਜਿਵੇਂ ਪੁਤ੍ਰੀਆਂ ਸਾਥ ਛਾਡਾ ਚਰਤਿਆ ਸੀ) ਤਿਵੇਂ।

ਪੁਸ਼ਪ[1]ਚੁਨਾਇ।ਧਰਿ ਡੋਰੇ ਸੁਰਸਰ ਪਹੁੰਚਾਏ*॥੫॥ਸੁਨਿ ਸੁਨਿ ਜਿਤਕਿਤ ਤੇ ਚਲਿ ਆਏ।ਬਹੁ ਕੀ ਮ੍ਰਿਤੁ ਲਖਿ ਉਰ ਬਿਸਮਾਏ। ਬੈਠਹਿੰ ਸਭਿਗੁਰੁ ਸਭਾ ਲਗਾਇ।ਹੋਤਿ ਕੀਰਤਨ ਸੁਨਿ ਸਮੁਦਾਇ॥੬॥ਹਰੀਚੰਦ ਆਯੋ ਯੁਤਿ ਦਾਰਾ। ਸਹਤ ਭਾਰਜਾ ਆਯੋ ਦ੍ਵਾਰਾ। ਪਹੁੰਚਸੋ ਸੁੰਦਰ ਪਰਮਾਨੰਦਾ। ਦਈ ਦਿਖਾਈ ਦਾਤੂ ਨੰਦ॥੭॥ਰਾਮਾ ਤ੍ਰਿਯਾ ਸਹਤ ਚਲਿ ਆਯੋ। ਧਰਮਾ ਸਭਿ ਕਟੰਬ ਕੋ ਲਯਾਯੋ।ਪ੍ਰੇਮਚੰਦ ਲੈ ਦਾਰਾ ਸਾਥ।ਆਇ ਬਿਲੰਕੇ ਸ਼੍ਰੀਗੁਰੁ ਨਾਥ ॥ ੮॥ ਗੁਰੂ ਸੁਤਾ ਬੀਰੋ ਬਿਲਲਾਇ। 'ਹੇ ਜਨਨੀ ! ਮੈਂ ਪਿਖੀ ਨ ਆਇ। ਸਕਲ ਮੇਲ[2] ਮਿਲਿ ਕਰੀ ਪੁਕਾਰਾ। ਜਨੁ ਕਰੁਨਾ ਸਰਿਤਾ ਕੀ ਧਾਰਾ[3] ॥੯ ॥ ਸਿਮਰਿ ਸਿਮਰਿ ਗੁਨ ਕੋ ਰੁਦਨੰਤੇ। ਊਚ ਪੁਕਾਰਤਿ ਬਹੁ ਬਿਲਲੰਤੇ। ਸਭਿਗੁਰ ਦਈ ਸਭਿਨਿ ਕੋ ਧੀਰ। 'ਗਤਿ ਐਸੀ, ਜੋ ਧਰਤਿ ਸਰੀਰ॥੧੦ ॥ ਲਖਹੁ ਸਾਚ ਪਰਮੇਸ਼ੁਰ ਭਾਣਾ। ਜੋ ਆਯੋ ਤਿਸ ਸਰਪਰ ਜਾਣਾ। ਅਪਨੋ ਆਪ ਨਹੀਂ ਥਿਰ ਹੋਇ। ਤੋ ਕਾਹੇ ਕੋ ਪਰ ਹਿਤ ਰੋਇ'॥੧੧॥ ਸ਼੍ਰੀ ਗ੍ਰੰਥ ਸਾਹਿਬ ਪਠਵਾਯੋ। ਦਿਨ ਤ੍ਰੈਦਸਮੇਂ ਭੋਗ ਪਵਾਯੋ। ਪੰਚਾਮ੍ਰਿਤ ਅਧਿਕੈ ਕਰਿਵਾਯੋ। ਖੋਇ ਸ਼ੋਕ ਸਭਿ ਮਹਿੰ ਬਰਤਾਯੋ ॥ ੧੨ ॥ ਅਧਿਕ ਦਾਨ ਦੀਨਸਿ ਸਭਿ ਕਾਰਨ। ਪ੍ਰਿਥਕ ਪ੍ਰਿਥਕ ਕਰਿ ਨਾਮ ਉਚਾਰਨ। ਸ਼੍ਰੀ ਗੁਰਦਿੱਤੇ ਪਾਗ ਬੰਧਾਈ। ਦਈ ਸਭਿਨਿ, ਹੋਈ ਸਮੁਦਾਈ[4] ॥ ੧੩ ॥ ਰਹਸੋ ਮੇਲ[5] ਕੇਤਿਕ ਦਿਨ ਪਾਸ। ਕਰੇ ਜੱਗਨ,ਭੋਜਨ ਦੇ ਰਾਸ[6]। ਬਿੱਪ੍ਰ, ਸਾਧ, ਸਿਖ, ਸੰਗਤਿ ਸਾਰੇ। ਖਸ਼ਟ ਰਸਨ ਕੇ ਸ੍ਵਾਦ ਅਹਾਰੇ ॥ ੧੪॥ ਪੂਪ ਪੂਰਿਕਾ, ਬਰੇ, ਪਕੌਰੇ। ਮਿਰਚ ਧਨਿਯ ਸੋਂ ਦਾਧੇ ਮਹਿੰ ਬੋਰੇ। ਗਨ ਪੰਕਤਿ ਬੈਠਾਇ ਅਚਾਵਤਿ। ਮਨ ਭਾਵਤਿ ਲੈ ਸਭਿ ਹੀ ਖਾਵਤਿ ॥ ੧੫ ॥ ਪੁਨ ਸਭਿਹਿਨਿ ਕੋ ਦਰਬ ਦਿਵਾਯੋ।ਹਰਖਤਿ ਹੁਇ ਮੁਖ ਗੁਰ ਜਸ ਗਾਯੋ।ਇਮ

---

[1]ਫੁੱਲ। [2]ਸਾਰੇ ਮੇਲ ਨੇ। [3]ਕਰੁਨਾਰਸ ਰੂਪੀ ਨਦੀ ਦੀ ਧਾਰਾ (ਵਹਿ ਤੁਰੀ। [4]ਬਹੁਤ (ਪੱਗਾਂ) ਹੋਈਆਂ। [5]ਇਕੱਠ। [6]ਸਭ ਨੂੰ।

*ਪਾਠ ਕਿਤੇ 'ਸੁਰਸਰ' ਹੈ ਕਿਤੇ 'ਸੁਰਸਰਿ'। ਜੇ ਪਾਠ ਸੁਰਸਰਿ ਹੋਵੇ ਤਾਂ ਅਰਥ ਗੰਗਾ, ਜੋਦਾਵਰੀ ਤੇ ਕਾਵੇਰੀ ਹੋ ਸਕਦਾ ਹੈ, ਪਰ ਸੁਰਸਰ ਦਾ ਅਰਥ ਹੈ=ਮਾਨਸਰੋਵਰ। ਸਭਨਾਂ ਦੇ ਚਲਾਣੇ ਗੁਰ ਰੀਤੀ ਨਾਲ ਹੋ ਰਹੇ ਹਨ। (ਦੇਖੋ ਅੱਗੇ ਅੰਕ ੧੨–੧੩)। ਫੁਲ ਗੰਗਾ ਯਾ ਮਾਨ ਸਰੋਵਰ ਘੱਲਣੇ ਇਕ ਵਾਧੂ ਗਲ ਜਾਪਦੀ ਹੈ, ਜੋ ਕੈਂਥਲ ਰਾਜ ਦੇ ਬ੍ਰਾਹਮਣੀ ਪ੍ਰਭਾਵ ਦਾ ਫਲ ਹੈ। ਮਾਨ ਸਰੋਵਰ ਇਤਨੀ ਦੂਰ ਹੈ ਕਿ ਉਥੇ ਫੁਲ ਘੱਲਣੇ ਸੰਭਵ ਹੀ ਨਹੀਂ ਜਾਪਦੇ।

ਸਭਿ ਸ਼ੋਕ ਨਿਵਾਰਨ ਕੀਨੋ। ਸਕਲ ਮੇਲ ਕੋ ਧੀਰਜ ਦੀਨੋ॥੧੬॥ ਨਿਜ ਨਿਜ ਸਦਨ ਚਲੇ ਮਿਲਿ ਸਾਰੇ। ਗੁਰੂ ਬਿਸਰਜਨ ਕਰੇ, ਸਿਧਾਰੇ[1]।ਸੁੰਦਰ ਪਰਮਾਨੰਦ ਪਧਾਨੇ। ਹਰੀਚੰਦ ਦ੍ਵਾਰਾ ਪ੍ਰਸਥਾਨੇ[2] ॥ ੧੭ ॥ ਰਾਮਾ ਧਰਮਾ ਲੈ ਪਰਵਾਰੇ। ਆਪੋ ਅਪਨੇ ਸਦਨ ਸਿਧਾਰੇ।ਗੁਰੂ ਸੁਤਾ ਕੋ ਧੀਰਜ ਦੀਨਿ। ਆਦਰ ਸੰਗ ਬਿਸਰਜਨ ਕੀਨਿ ॥ ੧੮ ॥ ਸਕਲ ਮੇਲ ਨਿਜ ਨਿਜ ਘਰ ਗਏ।ਪੁਨ ਦਿਨ ਕਿਤਿਕ ਬਿਤਾਵਤਿ ਭਏ।ਬੈਠਿਇਕਾਂਕੀ ਗੁਰ ਭਗਵਾਨ। ਸਮੈ ਭਵਿੱਖਨ ਵਿਚਾਰਨ ਠਾਨਿ ॥ ੧੯ ॥–ਕਰਿਬੋ ਚਹੀਅਹਿ ਜੰਗ ਅਖਾਰੇ । ਚਿਰ ਬੀਤਜੋ ਰਿਪੁ ਤੁਰਕਨ ਮਾਰੇ। ਘਨੀ ਸੈਨ ਨਹਿੰ ਸ਼ਾਹੁ ਪਠਾਵੈ। ਖਾਂ ਵਜ਼ੀਰ ਸਿਖ ਕਹਿ ਸਮੁਝਾਵੈ ॥ ੨੦ ॥ ਅਬਿ ਕੇ ਅਸ ਕਰਿਹੈਂ ਘਮਸਾਨਾ। ਥਰਹਰ ਕੰਪ ਉਠਹਿ ਤੁਰਕਾਨਾ। ਸਭਿ ਕੁਟੰਬ ਤੇ ਬਨਹਿੰ ਨਿਰਾਲੇ। ਤਬਿ ਕਰਿਹੈਂ ਨਿਜ ਸ਼ਸਤ੍ਰ ਉਠਾਲੇ–॥ ੨੧ ॥ ਇਮ ਬਿਚਾਰ ਬਡ ਪੁੱਤ੍ਰ ਹਕਾਰਾ। ਸਾਦਰ ਨਿਜ ਸਮੀਪ ਬੈਠਾਰਾ। ਸਗਲ ਗਾਥ ਨੀਕੇ ਸਮੁਝਾਈ। 'ਇਹਾਂ ਰਹਿਨ ਅਬਿ ਨਹਿੰ ਮਨ ਭਾਈ ॥ ੨੨ ॥ਲੈ ਕਰਿ ਸੰਗ ਸਰਬ ਪਰਿਵਾਰਾ। ਬਸਹੁ ਛੇਮ ਸੋਂ ਪੁਰਿ ਕਰਤਾਰਾ। ਸਭਿ ਕੀ ਸੁਧ ਲੇਵਤਿ ਰਹੀਯਹੁ। ਚਹਤਿ ਸੁ ਦੇਹੁ ਭਲੋ ਨਿਰਬਹੀਯਹੁ ॥ ੨੩ ॥ ਹਮਰੇ ਸੰਗ ਚਮੂੰ ਅਬਿ ਭਾਰੀ। ਬਿਚਰਹਿੰਗੇ ਇਸ ਦੇਸ਼ ਮਝਾਰੀ। ਤ੍ਰਿਣ ਅਰੁ ਅੰਨ ਅਹੈ ਸਮੁਦਾਇ। ਸੁਭਟ ਸੁ ਬਾਹਨ[3] ਸੁਖ ਕੋ ਪਾਇੰ' ॥ ੨੪ ॥ ਸ਼੍ਰੀ ਗੁਰਦਿੱਤਾ ਜੋਰੇ ਹਾਥ। ਬੋਲਜੋ ਅਨੁਸਾਰੀ ਪਿਤ ਨਾਥ[4]। 'ਜਿਮ ਰਾਵਰ ਕੀ ਮਰਜ਼ੀ ਹੋਇ। ਹਮ ਸਭਿ ਕੋ ਨੀਕੀ ਸਦ ਸੋਇ ॥ ੨੫ ॥ ਤਉ ਬੇਨਤੀ ਕਹੌਂ ਸੁਨਾਈ। ਜਬਿ ਤੁਰਕਨ ਸੋਂ ਪਰਹਿ ਲਰਾਈ। ਤੀਨ ਦਿਵਸ ਸੁਧ ਕਰਹੁ ਅਗਾਰੀ। ਚਲਿ ਆਵੋਂ ਮੈਂ ਨਿਕਟਿ ਤੁਮਾਰੀ॥੨੬॥ ਅਬਿ ਲੌ ਮੋਹਿ ਨ ਜੰਗ ਦਿਖਾਵਾ। ਕਰਿਬੋ ਕਹੁ ਮਮ ਮਨ ਲਲਚਾਵਾ'। ਸੁਨੇ ਬੀਰ ਰਸ ਕੇ ਸੁਤ ਬੈਨ। ਕਮਲ ਅਨਿੰਦ ਪ੍ਰਫੁੱਲਜਤਿ ਨੈਨ ॥ ੨੭ ॥ ਹੁਇ ਪ੍ਰਸੰਨ ਮੁਖ ਬਾਕ ਉਚਾਰਾ। 'ਏਕ ਜੁੱਧ ਤੂੰ ਪਿਖਹਿੰ ਹਮਾਰਾ। ਅਬਿ ਕੁਟੰਬ ਕੀ ਪਾਲਨ ਕਰੀਅਹਿ। ਸਭਿ ਲੈ ਪੁਰਿ ਕਰਤਾਰ ਸਿਧਰੀਅਹਿ' ॥ ੨੮ ॥ ਮਾਨਜੋ ਜਨਕ[5] ਹਕਮ ਕਰ ਜੋਰਿ। ਮਨ ਕੀਨਸਿ ਨਿਜ ਪੁਰਿ ਕੀ ਓਰ।

---

[1]ਗੁਰੂ ਜੀ ਦੇ ਵਿਦਾ ਕੀਤੇ ਹੋਏ ਦੂਰ ਗਏ। [2]ਚਲੇ ਗਏ। [3]ਸੂਰਮੇ ਤੇ ਵਾਹਨ। [4]ਪਿਤਾ ਜੀ ਦਾ।

ਗਮਨ ਹੋਤੁ ਤਯਾਰੀ ਕਰਿਵਾਏ। ਸਯੰਦਨ ਸੰਗ ਤੁਰੰਗ ਜੁਰਾਏ॥੨੯॥ਛੋਰੇ ਕਰਿ ਕੈ ਸਕਿ ਬਿਧਿ ਤਯਾਰ। ਲੈ ਕਰਿ ਪਹੁੰਚੇ ਨਿਕਟਿ ਕਹਾਰ। ਕੇਤਿਕ ਬਹਿਲ ਬ੍ਰਿਖਭ ਬਲਵਾਨਾ। ਸਕਟਨ[1] ਲਾਦੀ ਵਸਤੁ ਨਾਨਾ ॥ ੩੦ ॥ ਸ਼੍ਰੀ ਹਰਿਰਾਇ ਅੰਕ ਲੈ ਨਾਲੀ[2]। ਨੱਤੀ ਛੋਰੇ ਪਰ ਚਢਿ ਚਾਲੀ। ਖੇਮ ਕੁਇਰ ਸੂਰਜਮਲ ਦਾਰਾ। ਸੋ ਛੋਰੇ ਚਲਿ ਪੰਥ ਮਝਾਰਾ ॥ ੩੧ ॥ ਚਢੀ ਨਾਨਕੀ ਸਯੰਦਨ ਮਾਂਹੀ। ਦੂਸਰ ਪਰ ਅਰੂਢ ਮਰਵਾਹੀ । ਸਾਹਿਬ ਤੇਗਬਹਾਦਰ ਚਲੇ। ਚਢਿ ਕਰਿ ਚਪਲ ਤੁਰੰਗਮ ਭਲੇ ॥ ੩੨ ॥ ਅਲੀਰਾਇ ਸੂਰਜਮਲ ਦੋਊ। ਚਢੇ ਹਯਨ ਪਰ ਗਮਨੇ ਸੋਊ। ਸੁੰਦਰ ਖਾਸਾ ਗੁਰ ਮੰਗਵਾਯੋ ਤਿਸ ਪਰ ਸ਼੍ਰੀ ਗ੍ਰਿੰਥ ਰਖਵਾਯੋ*॥ ੩੩ ॥ ਚਲਨ ਸਮੈਂ ਬਛ ਸੁਤ ਕੇ ਸਾਥ।ਬਾਕ ਬਖਾਨਯੋ ਜਗ ਗੁਰ ਨਾਥ।'ਚੰਦਨ ਚਰਚਹੁ ਧੂਪ ਧੁਖਾਵਹੁ। ਫੂਲਨ ਮਾਲਾ ਗ੍ਰੀਥਿ ਚਢਾਵਹੁ ॥ ੩੪ ॥ ਘ੍ਰਿਤ ਦੀਪਕ ਕੋ ਨਿਸਾ ਜਰਾਵਹੁ। ਨਿਤ ਪ੍ਰਣਾਮ ਕਰਿ ਸੀਸ ਨਿਵਾਵਹੁ। ਸ਼੍ਰੀ ਨਾਨਕ ਕੇ ਜਾਨਿ ਸਮਾਨਾ।ਪੂਜਹੁ ਗੁਰੂ ਗ੍ਰਿੰਥ ਕਹੁ ਨਾਨਾ[3]॥ ੩੫ ॥ ਪੰਚਾਮ੍ਰਿਤ ਨਿਤ ਕਹਿ ਕਰਿਵਾਵਹੁ। ਪਠਹੁ[4] ਬੈਠਿ ਕਰਿ ਮੁਦ ਉਪਜਾਵਹੁ।ਹਮ ਭੀ ਕੇਤਿਕ ਦਿਨ ਮਹਿੰ ਆਵਹਿੰ।ਰਹੋ ਪ੍ਰਭੋ-ਖਤਿ ਮਿਲਿ ਸੁਖ ਪਾਵਹਿੰ'॥ ੩੬॥ ਅਸ ਕਹਿ ਧੀਰ ਦੀਨਿ ਪਰਿਵਾਰੋ।ਕਰੇ ਬਿਸਰਜਨ ਪੰਥ ਮਝਾਰੇ। ਕਰਨੇ ਸੰਗ ਹੀ ਪੈਂਦੇ ਖਾਂਨ। 'ਰਹਹੁ ਸੁਚੇਤ

[1]ਗੱਡਿਆਂ ਉਤੇ। [2]ਗੋਦੀ ਵਿਚ ਨਾਲ ਲੈਕੇ। [3]ਨਾਨਾ ਤਰ੍ਹਾਂ ਨਾਲ। [4]ਪੜ੍ਹੋ।

*ਆਦਿ ਬੀੜ ਦਾ ਪ੍ਰਕਾਸ਼ ਸ਼੍ਰੀ ਦਰਬਾਰ ਸਾਹਿਬ ਜੀ ਵਿਚ ਪੰਞਮ ਸ਼ਤਿਗੁਰਾਂ ਨੇ ਕੀਤਾ। ਜਦ ਛੇਵੇਂ ਸ਼ਤਿਗੁਰਾਂ ਰਾਜ ਨੈਤਕ ਦਸ਼ਾ ਐਸੀ ਦੇਖੀ ਕਿ ਅੰਮ੍ਰਿਤਸਰ ਰਹਿਣਾ ਜੋਗ ਨ ਜਾਣਿਆਂ ਤਾਂ ਇਹ ਬੀੜ ਭਰੋਲੀ ਨਾਲ ਲੈ ਆਏ ਜੋ ਕਿਸੇ ਜੋਗ ਮਚੇ ਦੇ ਤੁਰਕ ਦਰਬਾਰ ਸਾਹਿਬ ਤੇ ਹੱਲਾ ਕਰ ਦੇਣ ਤਾਂ ਬੀੜ ਨਾ ਗੁੰਮ ਹੋ ਜਾਏ। ਹੁਣ ਜੋਗ ਨੇੜੇ ਦਿੱਸ ਰਿਹਾ ਹੈ ਤਾਂ ਬੀੜ ਸਪੁੱਤ੍ਰ ਦੇ ਸੀਸ ਦੇ ਕੇ ਕਰਤਾਰ ਪੁਰ ਰੋਦੀ ਹੈ। ਕਿਤਨਾ ਯਤਨ ਇਸ ਅਮੋਲਕ ਖਜ਼ਾਨੇ ਦੀ ਰੱਖਿਆ ਦਾ ਕਰ ਰਹੇ ਹਨ, ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਝੱਲਜਤਾ ਦੇ ਕੇ ਕੇਹਾ ਸਨਮਾਨ ਕਰ ਰਹੇ ਹਨ। ਇਹ ਬੀੜ ਤਦ ਤੋਂ ਕਰਤਾਰਪੁਰ ਹੀ ਰਹੀ ਤੇ ਹੁਣ ਤਕ ਉੱਥੇ ਬਿਰਾਜਮਾਨ ਹੈ। ਪਿੱਛੋਂ ਹਰਿਮੰਦਰ ਵਿਚ ਪ੍ਰਕਾਸ਼ ਕਿਸ ਬੀੜ ਦਾ ਹੋਇਆ ? ਇਹ ਖੋਜ ਵਾਲੀ ਗੱਲ ਹੈ। ਜੋ ਬੀੜ ਅਾਲਮੇ ਦੇ ਦੁਬਾਰਾ ਮੰਦਿਰ ਸਾਜਣ ਦੇ ਬਾਅਦ ਪ੍ਰਕਾਸ਼ ਹੋਈ ਸੋ ਹੁਣ ਤਕ ਪ੍ਰਕਾਸ਼ਤਿ ਹੁੰਦੀ ਹੈ, ਇਹ ਬੀੜ ਬੀ ਜੋ ਹੁਣ ਪ੍ਰਕਾਸ਼ਦੀ ਹੈ ਜ਼ਰੂਰ ਕੋਈ ਪੁਰਾਤਣ ਤੇ ਇਤਿਹਾਸਿਕ ਹੈ। ਇਕ ਬੀੜ ਸੋਨੇ ਦੀ ਜਿਲਦ ਵਾਲੀ ਹੈ ਜਿਸ ਦਾ ਪ੍ਰਕਾਸ਼ ਗੁਰਪੁਰਬਾਂ ਪਰ ਸ਼੍ਰੀ ਹਰਿਮੰਦਰ ਸਾਹਿਬ ਹੁੰਦਾ ਹੈ; ਉਹ ਦਮਦਮੇ ਦੀ ਬੀੜ ਤੋਂ ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਉਤਾਰਾ ਕਰਾਕੇ ਭੇਜੀ ਹੋਈ ਮੰਨੀ ਜਾਂਦੀ ਹੈ।

ਨ ਆਲਸ ਠਾਨਿ[1] ॥ ੩੭॥ ਬੀਵੀ[1] ਸੰਗ ਹੁਤੀ ਲੈ ਚਾਲਾ।ਗੁਰ ਆਗਜ਼ਾ ਤੇ ਹਰਖ ਬਿਸਾਲਾ। ਸਭਿਨਿ ਗਰੂ ਕੋ ਬੰਦਨ ਧਾਰੀ। ਅਪਨੀ ਅਪਨੀ ਥਿਨੈ ਉਚਾਰੀ॥ ੩੮ ॥ ਮ੍ਰਿਦੁਲ ਬਾਕ ਤੇ ਦੀਨਿ ਦਿਲਾਸਾ। ਸ਼੍ਰੀ ਨਾਨਕ ਕੋ ਦੇ ਭਰਵਾਸਾ। ਉਲੰਘਿ ਪੰਥ ਸਗਰੋ ਪਰਵਾਰ। ਆਨਿ ਪਹੁੰਚੇ ਪੁਰਿ ਕਰਤਾਰ ॥੩੯॥ ਸ਼੍ਰੀ ਸਿੰਘ ਸਭ ਥਾਨ ਰਖਾਯੋ।ਪੂਜਨ ਕਰਨੋ ਜਥਾ ਗੁਰੂ ਗਾਯੋ।ਜਥਾ ਜੋਗ ਘਰ ਮਹਿੰ ਸਭਿ ਬਾਸੇ। ਗੁਰੂ ਕ੍ਰਿਪਾ ਤੇ ਬਿਧਿਧਿ ਬਿਲਾਸੇ ॥ ੪੦ ॥ ਬਿਗਸਤਿ ਭਾ ਸਗਰੋ ਪਰਿਵਾਰੂ। ਮੰਗਲ ਕਰਤਿ ਅਨੇਕ ਪ੍ਰਕਾਰੂ। ਬ੍ਰਿਧਤਿ ਸਰੀਰਨ ਸਾਹਿਬਜ਼ਾਦੇ। ਮਿਲਿ ਬੈਠਤਿ ਬੋਲਤਿ ਅਹਿਲਾਦੇ[2] ॥ ੪੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮਿ ਰਾਸੇ 'ਕਰਤਾਰ ਪੁਰ ਪਰਵਾਰ ਪਹਨ' ਾਮੰਕ ਬਰਨਨੰ ਨਾਮ ਦੋਵਿਸਿਮਤੀ ਅੰਸੂ ॥ ੨੨ ।

੨੩. [ਡਰੋਲੀਓਂ ਭਾਈ ਰੂਪੇ ਪੁੱਜੇ]।

ਦੋਹਰਾ ॥ ਕਰਨੋ ਬਿਸਰਜਨ ਸਰਬ ਕੋ ਹਟਿ ਸ਼੍ਰੀ ਹਰਿਗੋਵਿੰਦ। ਖਾਨ ਪਾਨ ਕਰਿ ਵਹਿਰ ਹੀ ਚਿਰੋ ਵਹਿਰਿ[3]ਵਿਗ ਬ੍ਰਿੰਦ॥੧॥ਚੌਪਈ॥ਸਭਾਬਿਖੇ ਵਿਰਤਾ ਗੁਰ ਲਈ। ਸੋਦਰ ਸੰਧਯਾ ਜਿਸ ਛਿਨ ਭਈ। ਸੁਨਤ ਤਿਮਰ ਬਿਸਰਨੋ ਨਭ ਛਾਏ। ਸ਼੍ਰੀ ਹਰਗੋਵਿੰਦ ਮੰਦਿਰ[4] ਆਏ॥੨॥ ਸਭਿ ਦਿਸ਼ਿ ਸੂੰਨ[5]ਸਦਨ ਦਿਸਿ ਆਵੈਂ[6]। ਨਏ ਚਿਨੈ ਜਨੁ ਅਬਹਿ ਬਸਾਵੈਂ[7]। ਸਾਈਂਦਾਸ ਅਵਾਸ ਨ ਕੋਈ। ਗੁਰ ਆਵਤਿ ਪਿਖੇ ਸਨਮੁਖ ਹੋਈ॥੩॥ਬਿਜਨਾ[8] ਪੌਨ ਕਹੁਨਿ ਤੇ ਆਦਿ। ਰਾਮੋ ਸੇਵ ਕਰਤਿ ਯੁ ਧਾਦਿ। ਰਹਤਿ ਨਜੀਕੀ ਸਾਹਿਬਜ਼ਾਦੇ। ਨਹਿੰ ਚਾਰਹੁੰ ਮਹਿੰ ਕੋ ਅਹਿਲਾਦੇ ॥ ੪ ॥ ਤੀਨਹੁੰ ਮਹਿਲਾ ਇਕ ਮ੍ਰਿਤੁ ਹੋਈ। ਗਮਨੀ ਪੁਰਿ[9]ਦਾਸੀ ਜੁਤਿ ਦੋਈ। ਪੌਤ੍ਰੇ ਨਿਕਟ ਜੁਗਮ ਕਬਿ ਆਵਤਿ। ਕਰਤਿ ਦੁਲਾਰ ਮੋਦ ਉਪਜਾਵਤਿ ॥੫॥ ਗਏ ਸਮਸਤ ਸਮੀਪ ਨ ਕੋਈ। ਸੂੰਨੇ ਸਦਨ ਉਦਾਸੀ ਹੋਈ। ਬਿਧੀਚੰਦ ਕੋ ਨਿਕਟਿ ਨਿਹਾਰਾ। ਬਾਕ ਵਿਰਾਗ ਸਮੇਤ ਉਚਾਰਾ ॥ ੬ ॥ 'ਦੇਖਹੁ ਜਗ ਸਨੇਹੁ ਕੀ ਚਾਲੀ। ਇਕ ਦਿਨ ਭਰੇ, ਏਕ ਦਿਨ ਖਾਲੀ। ਕਬਹੂੰ ਹਰੈ, ਸ਼ੁਸ਼ਕ ਕਬਿ ਜਾਵਹਿੰ। ਕਬਹੂੰ ਜਨਮ,ਕਬਹੁੰਬਿਨਸਾਵਹਿੰ॥੭॥ਕਬਿਮੇਲਾ,ਕਬਿ ਥਿਰਹਿਦੁਹੇਲਾ[10]। ਕਬਿ ਸੈਕਟ, ਕਬਿ ਹੋਤਿ ਸੁਹੇਲਾ[11]। ਸਦਾ ਪ੍ਰਣਾਮ ਵੰਤਿ[12] ਜਗ ਅਹੈ।

[1]ਇਸਤ੍ਰੀ ਵੀ। [2]ਅਨੰਦ ਸਹਤ। [3](ਡਰੋਲੀ ਨਗਰ ਤੋਂ) ਬਾਹਰ ਹੀ (ਜਿੱਥੇ ਮੈਦਾਨ ਵਿਚ ਦੋਜਾਂ ਦੇ ਡੇਰੇ ਸਨ)। [4]ਭਾਈ ਸਾਈਂ ਦਾਸ ਵਾਲੇ ਮੰਦਿਰ। [5]ਖਾਲੀ। [6]ਨਛਫ਼ ਆਉਂਦੇ ਹਨ। [7]ਨਵੇਂ ਬਣੇ ਹਨ ਮਾਨੋਂ ਹੁਣੇ ਵੱਸਣਗੇ। [8]ਪੱਖੇ ਦੀ। [9]ਕੁਲ੍ਹਾ ਕਰੜਾਲ ਪੁਰ। [10]ਵਿਛੋੜੇ ਦਾ ਦੁੱਖ। [11]ਸੁੱਖ। [12]ਬਦਲਣ ਵਾਲਾ।

ਨਹੀਂ ਏਕ ਰਸ ਥਿਰਤਾ ਗਹੈ ॥ ੮ ॥ ਮਿਲਿਬੇ ਤੇ ਹਰਖਹਿ ਨਹਿੰ ਗ਼ਯਾਨੀ। ਬਿਛੁਰੇ ਸ਼ੋਕ ਨ ਦੁਖ ਕੋ ਜਾਨੀ। ਲਖਹਿ ਕੂਰ ਨਹਿ ਕਰਹਿ ਸਨੇਹਾ। ਬਿਨਸ ਜਾਇ ਜਬਿ, ਕਸੋਂ ਦੁਖ ਲੇਹਾ॥੯॥ਜੋ ਵਸਤੂ ਨਿਤ ਇਕਰਸ ਰਹੈ। ਕਰਿ ਅਨੁਰਾਗ ਤਿਸਹਿ ਉਰ ਲਹੈ। ਸਦਾ ਸ਼ਾਂਤਿ ਚਿਤ ਸੰਤ ਉਦਾਰਾ। ਤਿਨ ਕੋ ਬੰਦਨ ਅਹੈ ਹਮਾਰਾ ॥ ੧੦ ॥ ਬਸਿਬੋ ਇਸ ਥਲ ਮੋਹਿ ਨ ਭਾਵੈ। ਸਾਂਈਦਾਸ ਦ੍ਰਿਸ਼ਟਿ ਨਹਿ ਆਵੈ*। ਰਾਮੋ ਸਹਤ ਸੇਵ ਕੋ ਠਾਨੈ।

---

*ਸਤਿਗੁਰੂ ਜੀ 'ਗੋਵਿੰਦ ਰੂਪ' ਗੋਬਿੰਦ ਨਾਲ ਮਿਲੇ, ਸਦਾ ਉਦਾਸ, ਸਦਾ ਵਿਰਾਗ, ਰਾਗ ਵੈਰਾਗ ਤੋਂ ਉੱਚੇ ਹਨ। ਪਹਿਲਾਂ ਅੰਕ ੧੦ ਤਕ ਉਹਨਾਂ ਦੀ ਈਸ਼ਵਰ ਦ੍ਰਿਸ਼ਟੀ, ਬ੍ਰਹਮ ਗਿਆਨ ਦੀ ਅਡੋਲਤਾ, ਬੀਤਰਾਗ ਦਾ ਪੂਰਨ ਆਦਰਸ਼ ਕਵਿ ਜੀ ਨੇ ਦਿਖਾਇਆ ਹੈ, ਪਰ ੧੦ ਅੰਕ ਤੋਂ ਬਾਦ ਦੇ ਸਤਰਾਂ ਵਿਚ ਉਨ੍ਹਾਂ ਦੇ ਇਨਸਾਨੀ ਵਜੂਦ ਦੇ 'ਦਿਲੀ ਅਹਸਾਸ' ਤੇ 'ਡੂੰਘੇ ਭਾਵਾਂ' ਦਾ ਕਮਾਲ ਦਿਖਾਇਆ ਹੈ। ਗੁਰੂ ਹਰਿਗੋਬਿੰਦ ਜੀ ਦੀ ਸ਼ਖਸੀਅਤ ਇਨਸਾਨੀ ਨੁਕਤੇ ਤੋਂ ਬੀ ਕਮਾਲ ਦੀ ਹੈ। ਕਿਤਨੇ ਅਸਹਿ ਦੁਖ ਤੇ ਵਿਛੋੜੇ ਆਪ ਨੇ ਦੇਖੇ ਹਨ, ਬਚਪਨ ਵਿਚ ਸੋਕ, ਜ਼ਹਿਰ, ਸੀਤਲਾ ਦੇ ਕਸ਼ਟ, ਬਚਪਨ ਵਿਚ ਹੀ ਪਿਤਾ ਜੀ ਦੇ ਖੇਦ ਤੇ ਵਿਛੋੜਾ, ਫਿਰ ਗਵਾਲੀਅਰ ਦੀ ਬੰਦ, ਫਿਰ ਜੁੱਧਾਂ ਜੰਗਾਂ ਦੇ ਸਾਹਮਣੇ ਦੋਹਾਂ ਜੁੱਧਾਂ ਵਿਚ ਚੋਣਵੇਂ ਪਿਆਰਿਆਂ, ਅਨਿੰਨ ਗੁਰ ਪ੍ਰੇਮੀਆਂ ਤੇ ਮੋਹਨਤਾਂ ਨਾਲ ਸਿਖਾਕੇ ਬਲੀ ਕੀਤੇ ਰਣ ਵਿਦਯਾ ਦੇ ਜਾਣਕਾਰ ਸੂਰਮਿਆਂ ਦੇ ਬਿਰਹੇ ਦੇਖੇ ਤੇ ਝੱਲੇ ਹਨ। ਭਾਈ ਬਿੱਧ ਤੇ ਭਾਈ ਗੁਰਦਾਸ ਵਰਗੀਆਂ ਅਨਮੋਲ ਤੇ ਕੀਮਤੀ ਜ਼ਿੰਦਗੀਆਂ ਤੇ ਅਤਿ ਪਿਆਰ ਨੁਛਾਵਰੀਆਂ ਹਸਤੀਆਂ ਦੇ ਬਿਰਹੇ ਦੇਖੇ ਹਨ, ਹੁਣ ਇਕ ਪਿਆਰੀ ਪਤਿਬ੍ਰਤਾ ਇਸਤ੍ਰੀ, ਘੋਲ ਘੋਲ ਘੁਮਾਏ ਜਾਣ ਵਾਲੇ ਸਾਲੀ ਤੇ ਸਾਂਢੂ ਜੀ, ਸ੍ਵਸ, ਸਹੁਰਾ, ਕਿਤਨਾ ਪਿਆਰ ਦਾ ਪਰਿਵਾਰ ਇਕ ਦਮ ਗੁੰਮ ਹੋ ਗਿਆ ਹੈ, ਫਿਰ ਆਪਣਾ ਸਾਰਾ ਜੀਉਂਦਾ ਪਰਵਾਰ ਦੂਰ ਚਲਾ ਗਿਆ ਹੈ। ਫਿਰ ਦੇਖੋ ਕਿ ਇਕ ਪਾਸੇ ਤਾਂ ਇਹ ਦ੍ਰਿਸ਼ਟੀ ਹੈ: 'ਮਿਲਿਬੇ ਤੇ ਹਰਖਹਿ ਨਹਿ ਗ਼ਯਾਨੀ ॥ ਬਿਛੁਰੇ ਸ਼ੋਕ ਨ ਦੁਖ ਕੋ ਜਾਨੀ'। ਦੂਜੇ ਪਾਸੇ ਪਿਆਰ ਤੇ ਪ੍ਰੇਮ ਦੀ ਦ੍ਰਵਣਤਾ ਦਾ ਉਹ ਕਮਾਲ ਹੈ ਕਿ ਫੁਰਮਾਉਂਦੇ ਹਨ:—'ਬਸਿਬੋ ਇਸ ਥਲ ਮੋਹਿ ਨ ਭਾਵੈ। ਸਾਈਂ ਦਾਸ ਦ੍ਰਿਸ਼ਟਿ ਨਹਿੰ ਆਵੈ'। ਇਹ ਪਿਆਰ ਦੇ ਡੂੰਘਾਣ, ਇਹ ਅੰਦਰਲੇ ਦੀ ਪੀੜ ਇੰਨੀ ਗਹਿਰੀ ਹੈ ਕਿ ਹੁਕਮ ਦੇਂਦੇ ਹਨ:—ਸਵੇਰੇ ਹੀ ਕੂਚ ਕਰੋ। ਹੁਣ ਤੀਸਰਾ ਕਮਾਲ ਆਪਣੇ ਧਾਰਨ ਕੀਤੇ ਫਰਜ਼ ਦੇ ਨਿਰਬਾਹ ਦਾ ਹੈ। ਕਿਸ ਪਿਆਰ ਮੰਡਲ ਵਿਚੋਂ ਪਿਆਰਿਆਂ ਦੇ ਵਿਛੋੜੇ ਨੇ ਆਨ ਵਿਯੋਗ ਦਿਤਾ ਹੈ, ਉਸ 'ਵਿਯੋਗ ਅਨੁਭਵ' ਵਿਚੋਂ ਹੁਣ 'ਫਰਜ਼ ਦਾ ਅਹਿਸਾਸ' ਅਰਥਾਤ 'ਆਪਣੇ ਧਰਮ ਧਾਰੇ ਦੀ ਅੰਦਰਲੀ ਲਗਨ' ਕੀਕੂੰ ਇਕ ਦਮ ਦੁਖਾਂ ਵਲ ਨੂੰ ਲੇਕੇ ਟੁਰਨ ਲੱਗੀ ਹੈ, ਕਿ ਜਿੱਵੇ ਹੁਣ ਜ਼ਿੰਮੇਵਾਰੀ—ਅਤਿ ਕਰੜੀ ਜ਼ਿੰਮੇਵਾਰੀ—ਖੁਰਦਰਾ ਜੀਵਨ, ਜੰਗ ਜਦਲ ਦੀਆਂ ਮੁਸ਼ਕਲਾਂ ਤੇ ਖੇਦਾਂ ਦਾ ਸਾਹਮਣਾ ਹੈ। ਪਰ ਦੇਖੋ ਇਹ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠਾਂ]

ਨਿਤ ਨੂਤਨ ਮਨ ਪ੍ਰੇਮ ਮਹਾਨੇ॥੧੧॥ ਭੋਰ ਹੋਤਿ ਹੀ ਕਰੀਯਹਿ ਤਮਾਰੀ। ਅਸ ਮਨਸਾ ਅਬਿ ਅਹੈ ਹਮਾਰੀ'। ਸੁਨਿ ਬਿਧੀਏ ਕਰ ਜੋਰਿ ਉਚਾਰਾ।

[ਪਿਛਲੇ ਪੰਨੇ ਦੀ ਬਾਕੀ ਟੂਕ]

ਅਚਰਜ ਵਜਕਤੀ ਕਿਸ ਸੁੰਦਰਤਾ ਨਾਲ ਇਸ ਅਪਣੇ ਕਠਨ ਤੋਂ ਕਠਨ 'ਕਰ' ਨੂੰ ਨਿਬਾਹੁਣ ਵਾਸਤੇ ਖੁਸ਼ਖੁਸ਼ੀ ਅਰ ਜ਼ਿੰਮੇਵਾਰੀ ਦੀ ਪੂਰੀ ਲੱਖਤਾ ਨਾਲ ਉੱਠ ਟੁਰੀ ਹੈ। ਇਸ ਪ੍ਰਕਾਰ ਦੇ ਕਾਰਨਾਂ ਕਰਕੇ ਆਪ ਦੀ ਹਸਤੀ ਇਨਸਾਨੀ ਨੁਕਤੇ ਤੋਂ ਬੀ ਇਕ ਅਚਰਜ ਮੁਤਾਲਿਆ ਜੋਗ ਸਿੱਖ ਇਤਿਹਾਸ ਦਾ ਅਧਯਾਯ ਹੈ। ਇਤਨੀ ਵਿਸ਼ਾਲਤਾ ਅੰਦਰਲੇ ਦੀ ਤੇ ਇਤਨੀ ਮਹਾਨਤਾ ਆਚਰਨ ਤੇ ਕਰਨੀ ਕਰਤੱਵ ਦੀ ਹੈ ਕਿ ਦਿਲ ਸਿਫਤ ਸਲਾਹ ਨਾਲ ਦ੍ਰਵਦਾ ਤੇ ਵਿਸਮਾਦ ਵਿਚ ਜਾਂਦਾ ਹੈ। ਫਿਰ ਦੇਖੋ ਕਿ ਫਕੀਰ ਹੈ ਕੇ, ਨਾ ਦੇਸ਼, ਨਾ ਕਿਲ੍ਹਾ, ਨਾ ਕੋਟ ਹੈ; ਨਾ ਖਜ਼ਾਨੇ ਭਰੇ ਹਨ, ਨਾ ਕੋਈ ਕੁਲ, ਕੌਮ, ਕਬੀਲਾ ਸੂਰਬੀਰਤਾ ਵਾਲਾ ਮਗਰ ਹੈ; ਪਰ ਅਚਰਜ ਹੈ ਕਿ ਪਰਦੇਸੋਂ ਆ ਕੇ ਛਟ ਗਈ ਮੁਗਲ ਕੌਮ ਦੇ ਜ਼ੁਲਮ ਨੂੰ ਤੇ ਉਨ੍ਹਾਂ ਦੀ ਮਜ਼ਹਬੀ ਕੁਨਸ ਨੂੰ ਦੇਖ ਕੇ ਆਪ ਨੇ ਅਪਣਾ ਫਰਜ਼ ਬਣਾ ਲਿਆ ਹੈ ਕਿ ਮਰ ਮਿਟੀ ਅਪਣੀ ਕੌਮ ਵਿਚ ਬੀਰਤਾ ਦਾ ਭਾਵ ਤੇ ਸੁਤੰਤ੍ਰਤਾ ਦਾ ਬਾਵਰਾਪਨ ਐਸਾ ਭਰ ਦੇਣਾ ਹੈ ਕਿ ਅੰਤ ਸਾਰੀ ਕੌਮ ਸੁਤੰਤਰ ਹੋ ਜਾਵੇ। ਕਿਤਨਾ ਔਖਾ ਕੰਮ ਚਾ ਲਿਆ ਹੈ। ਫਕੀਰਾਂ ਤੇ ਸਾਧੂ ਚੇਲਿਆਂ ਵਿਚ ਬੀਰ ਰਸ ਭਰ ਕੇ ਜੁਝਾਊ ਕੌਮ ਬਨਾਉਣੀ ਹੈ, ਨੰਗੇ ਧੜ ਲੜਨਾ ਤੇ ਧਰਮ ਹੇਤ ਮਰਨਾ ਸਿਖਾਲ ਕੇ ਸੰਸਾਰ ਨਾਸ਼ਮਾਨ ਦਾ ਅਸਲੀ ਰੰਗ ਲਾ ਦੇਣਾ ਹੈ, ਢਾਕੇ ਕੜਾਕੇ ਸਹਿ ਕੇ ਬਿਨ ਕਿਲ੍ਹੇ ਕੋਟ ਦੇਸ਼ ਦੇ ਇਕ 'ਧਰਮ ਭਾਵ ਦੀ ਓਟ' ਦੇ ਆਸਰੇ ਲੜਨਾ ਹੈ। ਦੋ ਜੰਗ ਚਾਹੇ ਛੋਟੇ, ਚਾਹੇ ਵੱਡੇ, ਚਾਹੇ ਸਰਕਾਰੀ ਮੋਨਾਂ ਨਾਲ, ਚਾਹੇ ਸਰਕਾਰ ਦੇ ਸੂਬੇਦਾਰਾਂ ਯਾ ਅਹਿਲਕਾਰਾਂ ਨਾਲ, ਚਾਹੇ ਟਿਕਾਣੇ ਦੇ ਹਾਕਮਾਂ ਨਾਲ ਕੀਤੇ ਹਨ, ਪਰਜਾ ਵਿਚੋਂ ਤੇ ਫਕੀਰੀ ਦੀ ਗੱਦੀ ਤੋਂ ਉੱਠ ਕੇ ਕੀਤੇ ਹਨ, ਫਤਹ ਪਾਈ ਹੈ ਤੇ ਅਜੇ ਡਟੇ ਖੜੇ ਹਨ। ਫਿਰ ਨੀਤੀ ਨਿਪੁਨਤਾ ਕੈਸੀ ਹੈ, ਪਹਿਲੇ ਜੰਗ ਮਗਰੋਂ ਰਹਿਣੇ ਦੀਆਂ ਥਾਵਾਂ ਬਦਲਦੇ, ਕੌਤਕ ਕਰਦੇ, ਸਿੱਖੀ ਬੀ ਟੋਰਦੇ, ਅਪਣੇ ਫਰਜ਼ ਪੈੜੀਬਰੀ ਨੂੰ ਪੂਰੀ ਤਰ੍ਹਾਂ ਅਦਾ ਕਰਦੇ, ਪਰਿਵਾਰਕ ਫਰਜ਼ ਨਿਬਾਹੁੰਦੇ, ਪ੍ਰੇਮ ਦੇ ਰੰਗ ਅਕਹਿ ਰੂਪਾਂ ਵਿਚ ਸਿਰੇ ਚਾੜ੍ਹਦੇ, ਬੀਰ ਰਸੀ ਫਰਜ਼ ਲਈ ਕੀਕੂੰ ਤੱਤਪਰ ਰਹੇ ਤੇ ਹੁਣ ਤਕ ਹਨ। ਤੇ ਹਜ਼ਾਰ ਸਨੱਥਬੱਧ ਸੂਰਮੇ, ਮੌਤ ਨੂੰ ਮਖੌਲ ਕਰਨ ਵਾਲੇ ਸਿਰੇ ਚਾੜ੍ਹ ਲਏ ਹਨ। ਹੁਣ ਸਾਰੇ ਖਸਮਾਨੇ ਕਰਕੇ, ਨਿਰਾਲੇ ਤੇ ਨਿਰਮੋਹ ਹੋ ਕੇ ਉਸ ਟਿਕਾਣੇ ਗਏ ਹਨ ਜਿੱਥੇ ਦੁਸ਼ਮਨ ਨੂੰ ਲੜਨਾ ਸੌਖਾ ਨਾ ਹੋਵੇ। ਜਿਸ ਦਿਮਾਗ ਵਿਚ ਇੰਨਾ ਕੁਛ ਫੁਰੇ ਤੇ ਇੰਨਾ ਉਹ ਸਿਰੇ ਚਾੜ੍ਹੇ ਤੇ ਕਮਾਲ ਕਰ ਦਿਖਾਏ, ਉਹ (ਇਨਸਾਨੀ ਨੁਕਤਾ ਖਿਆਲ ਤੋਂ ਬੀ) ਬਹੁਤ ਮਹਾਨ, ਬਹੁਤ ਵਿਸ਼ਾਲ ਤੇ ਬਹੁਤ ਹੀ ਕਮਾਲ ਦਾ ਹੈ ਅਰ ਉਸ ਦੇ ਨਾਮਲੇਵਿਆਂ ਵਾਸਤੇ ਤੇ ਦੇਸ਼ ਵਾਸੀਆਂ ਵਾਸਤੇ ਅਤੀਅੰਤ ਫਖ਼ਰ ਦਾ ਹੈ, ਜਿਸ ਫਖ਼ਰ ਨਾਲ ਕਿ ਉਹਨਾਂ ਵਿਚ ਜੀਵਨ ਰੌ ਸਦਾ ਰੁਮਕਦੀਂ ਤੇ ਹੁਲਾਰੇ ਮਾਰਦੀ ਦਸ਼ਾ ਵਿਚ ਰਹਿਣੀ ਚਾਹੀਦੇ। ਹੁਹਨੀ ਕਮਾਲ ਤਾਂ ਹੈ ਹੀ ਪੈੜੀਬਰਾਂ ਤੇ ਅਵਤਾਰਾਂ ਤੋਂ ਉੱਚਾ।

'ਦ੍ਰਿਸ਼ਟਿ ਪਰਤਿ ਇਹ ਧੁੰਧ ਪਸਾਰਾ'[1] ॥ ੧੨ ॥ ਕਾਲਬਾਯੁ ਕੋ[2]ਬੇਗ ਬਹੰਤੋ। ਛਿਨ ਮਹਿ ਥਿਨਾਧੀਰ ਥਿਨਸੰਤੋ[3]। ਜਿਨ ਪਰ ਕਰੁਨਾ ਅਹੈ ਤੁਮਾਰੀ। ਲਾਭ ਲੇਤਿ ਜਪਿ ਨਾਮ ਮਰਾਰੀ ॥ ੧੩ ॥ ਨਾਂਹਿ ਤ ਹਾਥ ਝਾਰਿ ਗਮਨੰਤੋ। ਚਲੈ ਜਾਤਿ, ਥਿਰ ਹ੍ਵੈ ਨ ਰਹੰਤੋ। ਪ੍ਰਾਤਿ ਹੋਤਿ ਕੀਜਹਿ ਅਸਵਾਰੀ। ਥਿਚਰਹੁ ਇੱਛਾ ਜਹਾਂ ਤੁਮਾਰੀ॥੧੪॥ ਜਿਨਕੋ ਪ੍ਰੇਮ ਕਰੋ ਖਿਚ ਆਵਤਿ।ਸੋ ਦੰਪਤਿ ਅਬਿ ਨਹੀਂ ਦਿਸਾਵਤਿ'।ਇਮ ਕਹਿ ਖਾਨ ਪਾਨ ਕਛ ਕੀਨੋ।ਰਹਿ ਉਦਾਸ ਬਿਸਰਾਮ ਸੁ ਕੀਨੋ ॥ ੧੫॥ ਪ੍ਰਾਤਿ ਹੋਤਿ ਹੀ ਬਜੇ ਨਗਾਰੇ।ਜਾਗੇ ਜੋਧਾ ਬਲੀ ਕਰਾਰੇ । ਸੌਚ ਸ਼ਨਾਨ ਸ਼ੀਘ੍ਰ ਸਭਿ ਕੀਨਿ । ਡਾਰੇ ਸਰਬ ਤੁਰੰਗਮ ਜ਼ੀਨ ॥ ੧੬ ॥ ਸ਼੍ਰੀ ਹਰਿਗੋਬਿੰਦ ਚਹਤਿ ਲਰਾਈ। ਬਸਤ੍ਰ ਸ਼ਸਤ੍ਰ ਪਹਿਰੇ ਸਮੁਦਾਈ।ਪੁਰਿ ਜਨ ਲਖੇ ਕੂਚ ਗੁਰ ਡੇਰੇ।ਚਲਿ ਆਏ ਮਨ ਦੀਨ ਘਨੇਰੇ[4] ॥ ੧੭ ॥ ਹਾਥ ਜੋਰਿ ਕਰਿ ਸਭਿਹਿਨਿ ਕਹਯੋ।'ਸਾਈਂਦਾਸ ਪਰਮ-ਪਦ ਲਹਯੋ। ਅਬਿ ਤੁਮ ਚਢੇ ਛੋਡਿ ਪੁਰਿ ਜਨ ਕੋ। ਮਹਾਰਾਜ ! ਕੋ ਰੱਖਸਕ ਇਨ ਕੋ ? ॥ ੧੮ ॥ ਨਿਕਟਿ ਕੌਨ ਕੇ ਥਿਨੈ ਉਚਾਰੈਂ।ਯਾਂਤੇ ਮਨ ਸਚਿੰਤ ਦੁਖ ਧਾਰੈਂ'। ਦਯਾਸਿੰਧੁ ਤਬਿ ਧੀਰਜ ਦੀਨਾ । 'ਬਸਹੁ ਸੁਖੇਨ ਸੰਦੇਹ ਥਿਹੀਨਾ ॥ ੧੯ ॥ ਸ਼੍ਰੀ ਗੁਰਦਿੱਤਾ ਜਨਮ ਸਥਾਨ । ਤਹਿੰ ਪੂਜਹੁ ਸ਼ਰਧਾ ਧਰਿ ਮਾਨ[5]*।ਅਰੁ ਤਿਸ ਮਾਤ ਜਹਾਂ ਸਸਕਾਰੀ । ਰਚਹੁ ਦੇਹੁਰਾ ਤਹਿੰ ਸੁਖ ਕਾਰੀ ॥ ੨੦ ॥ ਜਿਸ ਕੋ ਕਾਜ ਕਹੂੰ ਅਟਕਾਇ। ਕਰਹੁ ਬੇਨਤੀ ਤਿਸ ਥਲ ਜਾਇ। ਮਨਹੁ ਕਾਮਨਾ ਪੁਰਹਿੰ ਤੁਮਾਰੀ। ਸੰਕਟ ਪਰਹਿੰ ਸੁ ਲੇਹਿੰ ਉਬਾਰੀ ॥ ੨੧ ॥ ਸਿੱਖਨ ਸੰਤ ਕੀ ਕੀਜਹਿ ਸੇਵਾ । ਸਿੱਖੀ ਧਰਿ ਪੂਜਹੁ ਗੁਰਦੇਵਾ । ਸੱਤਿਨਾਮ ਕੋ ਸਿਮਰਨ ਕਰਨੋ । ਸ਼੍ਰੀ ਸਤਿਗੁਰ ਬਾਨੀ ਨਿਤ ਰਰਨੋ ॥ ੨੨ ॥ ਇਮ ਉਪਦੇਸ਼ ਲੇਹੁ ਰਿਦ ਧਾਰੇ। ਹਲਤ ਪਲਤ ਮਹਿੰ ਰਹਹੁ ਸੁਖਾਰੇ[6] । ਇਮ ਕਹਿ ਸਤਿਗੁਰ ਹਯ ਮੰਗਵਾਯੋ । ਫੈਲਨ ਜ਼ੀਨ ਸਹਤ ਚਲਿ ਆਯੋ॥੨੩॥ਬਾਰ ਬਾਰ ਝੁਕਤਿ ਬਲ ਔਨ[7]। ਚੰਚਲ ਮਨਹੁੰ ਨਾਗਰੀ ਨੈਨ। ਦਾਸ ਗਹੇ ਕਰਿ ਨੀਠ[8] ਸੁ ਰੋਕੈ। ਬਹੁ ਸੁੰਦਰ, ਮਨ ਹਰਤਿ ਥਿਲੋਕੈ[9] ॥ ੨੪ ॥ ਉਨਿ ਸਾਂਤਿਗੁਰ ਹਯ ਕੋ ਕਰਿ

[1]ਇਹ (ਸੰਸਾਰ) ਪਸਾਰਾ ਧੁੰਧ ਵਾਂਙ ਨਜ਼ਰ ਆਉਂਦਾ ਹੈ। [2]ਸੰਤ ਰੂਪ ਵਾਯੂ ਦੇ। [3]ਛਿਨ ਵਿਚ ਥਿਨਸ ਜਾਂਦੇ ਹਨ ਸੱਥਿਰਤਾ (ਕਿਸੇ ਨੂੰ) ਨਹੀਂ। [4]ਬੜੇ ਹੈਰਾਨ। [5]ਤਿਸ ਨੂੰ ਪੂਜੋ ਤੇ ਸ਼ਰਧਾ ਧਰਕੇ ਮੰਨੋ। [6]ਬਲ (ਦਾ) ਘਰ। [7]ਮਸਾਂ। [8]ਮਨ ਨੂੰ ਦੁਰਾਂਵਣਾ ਹੈ ਦੇਖਦਿਆਂ (ਸਾਰ)। *ਪਾ:—ਧਯਾਨ।

ਨਮੋ*। ਸ਼੍ਰੀ ਨਾਨਕ ਸਿਮਰੇ ਤਿਹ ਸਮੇ। ਭਏ ਅਰੂਢ ਪਿਖਹਿੰ ਸਮੁਦਾਈ। ਬੰਦਨ ਕਰਤਿ ਭਏ ਅਗੁਵਾਈ ॥ ੨੫॥ ਪੁਰਿ ਜਨ ਹਟੇ ਸੁ ਪੈਰਜੋ ਘੋਰਾ। ਦੁੰਦਭਿ ਬਜੇ ਮਨੋ ਘਨ ਘੋਰਾ[1]। ਤੀਨ ਸਹੱਸ੍ਰ ਥਾਹਿਨੀ ਚਲੀ। ਖੜਗ ਤੁਫੈਗ ਧਰੇ ਕਲਮਲੀ[2] ॥ ੨੬ ॥ ਚਲਤਿ ਸੁਭਟ ਕੋ ਤੁਰੰਗ ਨਚਾਵੈਂ। ਕੋ ਧਵਾਇ ਕਰਿ ਤੁਪਕ ਚਲਾਵੈਂ। ਬਲੀ ਏਕ ਤੇ ਏਕ ਬਿਸਾਲਾ। ਫੈਰਤਿ ਹਧ ਕੋ ਚਲਿ ਭਟ ਜਾਲਾ ॥ ੨੭ ॥ ਨਾਮ ਧਰਜੋ ਰੂਪਾ ਜਿਸ ਗ੍ਰਾਮੂ। ਨਿਜ ਸੇਵਕ ਲਖਿ ਕਰਿ ਅਭਿਰਾਮੂ। ਅਧਿਕ ਕ੍ਰਿਪਾ ਕਰਿਬੇ ਕਹੁ ਤਹਾਂ। ਪੂਸ-ਥਾਨੈ ਸਤਿਗੁਰੁ ਬਲਿ ਮਹਾਂ ॥ ੨੮ ॥ ਮਗ ਮਹਿੰ ਏਕ ਨਿਸਾ ਕਰਿ ਡੇਰਾ।

---

[1]ਮਾਨੋ ਬੱਦਲ ਗਰਜਿਆ। [2]ਅੰਗਾਂ ਦਾ ਕਿਸੇ ਰੋਕ ਹੇਠ ਚੰਚਲਤਾ ਵਿਚ ਆਉਣਾ, ਅਜਰ ਬਲ ਕਰਕੇ ਅੰਗਾਂ ਦਾ ਕੁਲਬੁਲਾਉਣਾ।

*ਇਹ ਘੋੜੇ ਦੀ ਖਲੜੀ ਮਾਸ ਮਿੱਝ ਨੂੰ ਨਮਸਕਾਰ ਨਹੀਂ ਹੈ। ਇਹ ਉਸ ਅਤੁੱਲ ਬਲ, ਜੀਵਨ ਰੌ ਤੇ ਅਦੈਕ ਹੁਲਾਰੇ ਤੇ ਨਾ ਜਰੇ ਜਾਣ ਵਾਲੇ ਭੁਲ੍ਹ ਭੁਲ੍ਹ ਪੈ ਰਹੇ ਬਲਕਾਰ ਦੀ ਕਦਰਦਾਨੀ ਹੈ ਜੋ ਮਹਾਂ ਬਲੀ ਘੋੜੇ ਵਿਚੋਂ ਫੁਟ ਫੁਟ ਕੇ ਨਿਕਲ ਰਿਹਾ ਹੈ। ਹਰ ਜ਼ਿੰਦਗੀ ਆਪਣੇ ਕਮਾਲ ਵਿਚ ਜਦ ਹੁੰਦੀ ਹੈ ਤਾਂ ਉਸ ਵਿਚ ਕਮਾਲ ਦਾ ਖੇੜਾ ਤੇ ਹੁਲਾਰਾ ਹੁੰਦਾ ਹੈ, ਇਹ ਅਰੂਪ ਰੂਪ ਵਿਚ ਜਲਾਲ ਵਾਲੀ ਸੁੰਦਰਤਾ ਦਾ ਪ੍ਰਕਾਸ਼ ਹੈ,ਜੋ ਵਿਸਮਾਦੀ ਮਨਾਂ ਵਿਚ ਵਿਸਮਾਦ ਦਾ ਹੁਲਾਰਾ ਦੇਂਦਾ ਹੈ, ਤੇ ਉਹ ਇਸ ਨੂੰ ਪਛਾਣਦੇ ਹਨ, ਤੇ ਕਦਰ ਨਾਲ ਵੇਖਦੇ ਹਨ। ਮਰੇ ਹੋਏ ਹਿਸਾਬੀ ਮਨ ਤੇ ਗੋਣਤੀਆਂ ਵਿਚ ਪਿੰਜਰ ਹੋ ਗਏ ਲੋਕ ਇਹੋ ਜਿਹੇ ਮੌਕਿਆਂ ਤੇ ਘਾਬਰਦੇ ਹਨ ਕਿ ਇਹ ਤਾਂ ਘੋੜੇ ਦੀ ਪੂਜਾ ਹੋ ਗਈ, ਇੱਥੇ ਐਸਾ ਭਾਵ ਕੋਈ ਨਹੀਂ ਹੈ। ਜਿਵੇਂ ਗੁਰ ਨਾਨਕ ਦੇਵ ਜੀ ਨੂੰ 'ਨਾਗੇ ਫਿਰਹਿ ਜੰਤ' ਬੀ ਵਿਸਮਾਦ ਵਿਚ ਲੈ ਜਾਂਦੇ ਹਨ, ਪਰ ਸਾਧਾਰਣ ਮਨੁੱਖ ਵਿਸਮਾਦ ਤੋਂ ਅੰਨ੍ਹਾਂ ਹੋ ਚੁੱਕਾ ਹੈ ਤੇ ਅੰਦਰਲੇ ਦੇ ਖੇੜੇ ਦੇ ਹੁਲਾਰੇ ਤੋਂ ਰੋੜ੍ਹ ਦੇ ਟੱਟੂ ਵਾਂਙੂ ਮਰੀਅਲ ਹੋ ਚੁਕਾ ਹੈ, ਉਹ ਜੀਵਨ ਦੇ ਖੇੜੇ ਹੁਲਾਰੇ ਤੇ ਵਿਸਮਾਦੀ ਫੁਟਾਲੇ ਤੋਂ ਜਾਣੂ ਨਹੀਂ ਰਿਹਾ, ਉਹ ਮਰੀਅਲ ਮਨ, ਨੀਵੇਂ ਭਾਵਾਂ ਵਿਚ ਜਾਂਦਾ ਹੈ। ਉੱਚ ਦਿਮਾਗ ਕਵੀ ਜੀ ਨੇ ਇਥੇ 'ਜੀਵਨ ਹੁਲਾਰੇ' ਦੀ ਗੁਰੂ ਜੀ ਵਲੋਂ ਕਦਰਦਾਨੀ ਦਰਸਾਈ ਹੈ। ਇਸ ਤੁਕ ਵਿਚ ਨਮੋ ਦਾ ਅਰਥ ਮੱਥਾ ਟੇਕਣਾ ਨਹੀਂ ਹੈ, ਨਮੋ ਦਾ ਅਰਥ ਇਥੇ ਇਹ ਹੈ ਕਿ ਉਸ ਘੋੜੇ ਵਿਚ ਆਦਰਸ਼ਕ 'ਘੋੜਾ ਪਨ' ਵੇਖਕੇ ਜੋ ਵਿਸਮਾਦੀ ਰੰਗ ਆਪ ਉਤੇ ਉਸ ਦੀ ਸਿਫਤ ਤੇ ਸ਼ਲਾਹੁਤ ਦਾ ਛਾਇਆ ਤਾਂ 'ਵਾਹ ਤੇਰੇ ਜੀਵਨ ਦਾ ਕਮਾਲ' ਆਦਿ ਕੁਛ ਸ਼ਾਬਾਸ਼ ਦੀ ਸ਼ਕਲ ਦਾ ਵਾਕ ਕਹਿਣਾ ਤੇ ਉਸ ਪੁਚਕਾਰ ਤੇ ਪਿਆਰ ਵਿਚ ਸਿਰ ਦਾ ਹਿੱਲ ਜਾਣਾ, ਇਹ ਭਾਵ ਹੈ ਨਮੋ ਦਾ, ਕਿਉਂਕਿ ਨਮੋ ਦਾ ਧਾਤੂ ਹੈ 'ਨਮ੍' ਜਿਸ ਦੇ ਅਰਥ ਹਨ 'ਝੁਕਣਾ ਤੇ ਸ਼ਬਦ ਕਰਨਾ'। ਸੋ ਇਥੇ ਨਮੋ ਦਾ ਭਾਵ ਹੈ 'ਕਦਰਾਂ ਵਾਲਾ ਪੁਚਕਾਰਾ ਦੇਣਾ'।

ਅਗਲੇ ਦਿਵਸ ਗ੍ਰਾਮ ਸੋ ਹੇਰਾਪਿਤਾ ਪੁੱਤ੍ਰ ਸਾਧੁ ਅਰੁ ਰੂਪਾਜਿਨ ਕੇ ਮਨ ਗੁਰ ਪ੍ਰੇਮ ਅਨੂਪਾ ॥੨੯॥ ਗ੍ਰਾਮ ਬਸਾਇ ਰਚੇ ਸ਼ੁਭ ਮੰਦਿਰ।ਬਾਂਛਤਿ–ਗੁਰੂ ਬਸਹਿਂ ਇਨ ਅੰਦਰ–। ਕਰਿ ਲੀਪਨ ਬਿਧਿ ਨੀਕ ਸੁਧਾਰੇ। ਮਨ ਪ੍ਰਸੰਨ ਹੁਇ ਜਿਨਹੁ ਨਿਹਾਰੇ ॥ ੩੦ ॥ ਦੁੰਦਭਿ ਬਾਜਤਿ ਆਵਤਿ ਸੁਨੇ। ਗੁਰ ਡੇਰਾ ਲਖਿ ਹਰਖਤਿ ਘਨੇ। ਦੌਨਹੁ ਦੌਰਿ ਦਰਸ ਕੌ ਧਾਏ।ਮਨਹੁ ਮਿਲਨੋ ਜਲ ਅਧਿਕ ਤਿਹਾਏ ॥ ੩੧ ॥ ਚਰਨ ਕਮਲ ਜੁਤਿ ਸ਼ੁਭਤਿ ਰਕਾਬ। ਧਰਨੋ ਸੀਸ ਗਹਿ ਜਾਇ ਸ਼ਿਤਾਬ। ਕੁਸ਼ਲ ਪ੍ਰਸ਼ਨ ਕਰਿ ਗਮਨੇ ਮੰਗਾਘਰ ਮਹਿ ਆਨੇ ਮੋਦ ਉਮੰਗ[1] ॥ ੩੨ ॥ ਦਯਾ ਸਿੰਧੁ ਕੌ ਗ੍ਰਾਮ ਦਿਖਾਯੋ। 'ਕ੍ਰਿਪਾ ਆਪ ਕੀ ਇਹਾਂ ਬਸਾਯੋ'।'ਆਛੋ ਕੀਨੇ'ਗੁਰੂ ਪਿਖਿ ਕਹਯੋ।ਪੁਨ ਬਿਸਰਾਮ ਪ੍ਰਯੰਕਹਿ ਲਹਯੋ ॥ ੩੩ ॥ ਹਿਤ ਸੇਵਾ ਦੇਨੇ ਰਹਿ ਖਰੇ। ਦੇਖਤਿ ਦਰਸ ਹੋਤਿ ਜਨ ਹਰੇ।–ਹਮ ਸੇ ਰੰਕਨ ਕੈ ਗੁਰੁ ਆਵਨਿ। ਦੀਨ ਬੰਧੁਤਾ ਕਰਹਿਂ ਜਨਾਵਨ– ॥ ੩੪ ॥ ਹਾਕਹਿਂ ਪੌਨ ਆਨਿ ਸ਼ੁਭ ਬਾਰੀ[2]।ਚਰਨ ਕਮਲ ਕਰ ਧਰਹਿਂ ਪਖਾਰੀ। ਇੱਤਯਾਦਿਕ ਸਭਿ ਸੇਵਾ ਕਰੈਂ। ਭਾਉ ਅਧਿਕ ਹੀ ਨਿਤ ਪ੍ਰਤਿ ਧਰੈਂ ॥ ੩੫ ॥ ਜਯੋਂ ਜਯੋਂ ਅਧਿਕ ਪ੍ਰੇਮ ਗੁਰ ਹੇਰੈਂ। ਤਯੋਂ ਤਯੋਂ ਠਾਨਤਿ ਕ੍ਰਿਪਾ ਘਨੇਰੈ। ਕਿਯੋ ਬਾਸ ਕੇਤਿਕ ਦਿਨ ਤਹਾਂ। ਕਰਿ ਗੁਰਸੇਵ ਰਿਝਾਏ ਮਹਾਂ ॥ ੩੬ ॥ ਬਿਧੀਚੰਦ ਸੋਂ ਕਹੀ ਗੁਸਾਈਂ।'ਰੂਪਚੰਦ ਬਡ ਸੇਵ ਕਮਾਈ। ਮੈਂ ਸੇਵਾ ਕੇ ਬਸਿ ਨਿਤ ਰਹੌਂ। ਮਨ ਤਨ ਤਿਸ ਕੌ ਦੈਬੋ ਚਹੌਂ ॥ ੩੭ ॥ ਸੇਵਕ ਤੇ ਅਦੇਯ ਨਹਿ ਮੋਰੇ। ਸਾਚ ਉਚਾਰਤਿ ਹੌਂ ਢਿਗ ਤੋਰੇ'। ਇਮੰ ਕਹਿ ਰੂਪਾ ਨਿਕਟਿ ਹਕਾਰਾ। ਮੰਜੀ ਦੇਨਿ ਹੇਤੁ ਬੈਠਾਰਾ ॥ ੩੮ ॥ 'ਸ਼ੁਦ੍ ਜਾਤਿ ਮੋਰੀ' ਕਹਿ ਰੂਪਾ। 'ਮੰਜੀ ਬੈਠਹਿ ਉਚ ਅਨੂਪਾ[3]। ਮੈਂ ਨਿਤ ਚਹੌਂ ਦਾਸ ਬਹੁ ਸੇਵਾ। ਅਪਰ ਨ ਇੱਛਾ, ਸ਼੍ਰੀ ਗੁਰਦੇਵਾ !' ॥ ੩੯ ॥ ਸੁਨਿ ਬੋਲੇ ਸਤਿਗੁਰ ਸੁਖ ਆਕਰ[4]। 'ਨੀਚਹੁ ਉਚ ਕਰੈ ਮਮ ਠਾਕੁਰ'। ਅਸ ਕਹਿ ਮੰਜੀ ਬਖਸ਼ੀ ਨੀਕਾ। ਸੋਢੀ ਕੁਲ ਟੀਕਾ ਕਰਿ ਟੀਕਾ[5] ॥੪੦॥'ਅਬਿ ਜਿਮ ਕਰਹੁ ਸਾਚ ਹੁਇ ਜਾਈ। ਭੀਖੀ ਭੇਸ਼ ਨ ਜਿਮ ਅਟਕਾਈ।ਤੁਝ ਤੇ ਸਪਤ ਪੁੱਤ੍ਰ ਉਪਜੈ ਹੈਂ। ਆਗੇ ਬਡੋ ਬੰਸ ਬਿਰਧੈ ਹੈ ॥ ੪੧ ॥ ਕਰਹੁ ਦੇਗ ਗੁਰ ਕੀ ਸੁਖ ਪਾਵਹੁ।ਨਿਰਹੰਕਾਰ ਹੋਇ ਫਲ ਪਾਵਹੁ।ਭਾਉ ਸਦੇਗ ਰਹਹਿ

[1]ਖੁਸ਼ੀ ਤੇ ਉਤਸਾਹ ਨਾਲ। [2]ਜਲ। [3]ਕੋਈ ਅਨੁਪਮ ਤੇ ਉੱਚਾ ਮੰਜੀ ਤੇ ਬੈਠਣਾ ਚਾਹੀਏ। [4]ਸੁਖਾਂਦੀ ਖਾਣ। [5]ਭਾਵ ਸ਼੍ਰੀ ਗੁਰੂ ਹਰਿਗੋਬਿੰਦ ਜੀ ਨੇ ਤਿਲਕ (ਦਿੱਤਾ)।

ਕੁਲ ਜਬਿ ਲੌ[1]। ਸ਼ਕਤਿ ਸਮੇਤ ਹੋਇੰਗੇ ਤਬਿ ਲੌ ॥ ੪੨ ॥ ਜਬਿ ਦੋਨਹੁ ਨਹਿੰ ਰਹਹਿੰ ਤੁਮਾਰੇ।ਮਿਲਹਿੰ ਤਿਖਾਨਨਿ ਮਹਿੰ ਜਿਮ ਸਾਰੇ।ਕਰਿ ਗੁਰ ਕੀ ਸੇਵਾ ਤੁਮ ਪਾਈ। ਕਰੀ ਉਧਾਰਨ ਕੁਲ ਸਮੁਦਾਈ' ॥ ੪੩ ॥ ਸੁਨਿ ਕਰਿ ਪਿਤਾ ਪੁੱਤ੍ਰ ਹਰਖਾਏ। ਮਨ ਨਿੰਮ੍ਰੀ ਹੁਇ ਸੇਵ ਕਮਾਏ। ਜਨਨੀ ਰੂਪੇ ਕੀ ਹਰਖਾਈ। ਸਿਖ ਦੀਰਘ ਸ਼ੁਭ ਆਕੁਲ ਜਾਈ ॥ ੪੪ ॥ ਮਾਸ ਭਾਦ੍ਰਪਦ ਅਰਧ ਬਿਤਾਯੋ। ਸ਼੍ਰੀ ਹਰਿਗੋਵਿੰਦ ਬਸਿ ਸੁਖ ਪਾਯੋ। ਨਿਜ ਸੇਵਕ ਬਹੁ ਕਰੈ ਨਿਹਾਲ। ਹਲਤਿ ਪਲਤਿ ਸੁਖ ਦਏ ਬਿਸਾਲ ॥ ੪੫ ॥

ਇਤਿ ਸ਼੍ਰੀ ਸੂਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਭਾਈ ਰੂਪੇ ਕੇ ਮੰਜੀ ਬਖਸ਼ਨ' ਪ੍ਰਸੰਗ ਬਰਨਨੰ ਨਾਮ ਤੀਨ ਤ੍ਰਿੰਸਤੀ ਅੰਸੁ ॥ ੨੩ ॥

੨੪. [ਜੋਧ ਸ਼ਾਹ]।

ਦੋਹਰਾ ॥ ਪਸਰਜੋ ਦੇਸ਼ ਬਿਦੇਸ਼ ਮਹਿੰ 'ਰੂਪਾ ਕੀਯੋ ਨਿਹਾਲ। ਕਰੈਂ ਗਰੀਬ ਨਿਵਾਜ ਗੁਰੁ ਰਜ ਕਨ ਸੈਲ ਬਿਸਾਲ[2] ॥ ੧ ॥ਚੌਪਈ॥ ਰਿਸਹਿੰ ਸੈਲ ਕਨ ਧੂਲ ਕਰਾਵੈਂ[3]।ਹੋਇ ਪ੍ਰਸੰਨ ਸੁਰੇਸ਼ ਬਨਾਵੈਂ।ਸਰਬ ਸ਼ਕਤਿ ਧਰਿ ਸ਼੍ਰੀ ਗੁਰ-ਦੇਵ। ਸੁਰ ਗਨ ਭੀ ਨ ਲਖਹਿੰ ਜਿਸ ਭੇਵ'॥੨॥ਨਿਕਟਿ ਬਸਹਿ ਕਾਂਗੜ ਪੁਰਿ ਭਾਰਾ। ਤਹਿੰ ਬਸਿ ਜੋਧ ਸ਼ਾਹੁ ਸਰਦਾਰਾ*।ਸੈਨ ਚਢਹਿ ਤਿਹ ਸਾਥ ਘਨੇਰੀ। ਅਧਿਕ ਸੂਰਮਾ ਮਾਰਤਿ ਬੈਰੀ ॥ ੩ ॥ ਮਿੱਠਾ ਮਹਿਰ ਬਡੋ ਤਿਨ ਕੇਰਾ। ਤਿਨਹੂੰ ਪਾਯਸ ਰਾਜ ਬਡੇਰਾ। ਅਕਬਰ ਸ਼ਾਹੁ ਭਯੋ ਜਿਸ ਕਾਲਾ। ਚੱਕ੍ਰਵਰਤਿ ਕਿਧ ਰਾਜ ਬਿਸਾਲਾ ॥ ੪ ॥ ਮਿੱਠੇ ਮਹਿਰ ਸੁਤਾ ਉਪਜਾਈ। ਬਹੁ ਸੁੰਦਰ ਕੁਛ ਕਹੀ ਨ ਜਾਈ। ਸੁਨਿ ਅਕਬਰ ਸੋ ਜਾਚਨ ਕੀਨਿ। 'ਮੁਝ ਕੋ ਬਜਾਹੁ ਦੇਹੁ ਸ਼ੁਭ ਚੀਨਿ' ॥ ੫ ॥ ਸੁਨਿ ਕਰਿ ਮਿੱਠੇ ਮਹਿਰ ਬਿਚਾਰੀ।—ਪਾਤਸ਼ਾਹੁ ਦੇਸ਼ਨ ਪਤਿ ਭਾਰੀ। ਨਹਿੰ ਦੈਹੌਂ ਤਬਿ ਲੈ ਹੈ ਛੀਨ। ਨਹਿੰ ਕੁਛ ਬਸ ਬਸਾਇ ਹਮ ਦੀਨ[4]—॥ ੬ ॥ ਬਲੀ ਬਿਸਾਲ ਜਾਨਿ ਕਰਿ ਕਹਯੋ'ਜੇ ਮਮ ਭਨੁਜਾ ਬਜਾਹਨਿ ਚਹਯੋ।ਤੌ ਘਰ ਆਵਹਿ ਦੂਲਹੁ ਹੋਇ। ਫੇਰੇ ਫਿਰਿ,ਲੈ ਗਮਨਹਿ ਸੋਇ' ॥ ੭ ॥ ਸੁਨਿ ਅਕਬਰ ਮਾਨਜੋ ਤਿਸ ਬੈਨ। ਬਨਿ ਦੂਲਹੁ ਗਮਨਜੋ ਤਬਿ ਐਨ। ਮਿੱਠੇ ਕੀ ਦੁਹਿਤਾ ਕੋ ਬਜਾਹਿ। ਦਿਯੋ ਖਿਤਾਬ ਪ੍ਰਸੰਨ ਉਮਾਹਿ ॥੮॥ ਨਿਕਟਿ ਗ੍ਰਾਮ ਗਨ ਸਗਰੇ ਦੀਨਿ। ਐਸ਼ੂਰਜ ਅਧਿਕ ਬਧਾਵਨਿ ਕੀਨਿ। ਤਬਿ ਕੋ ਰਾਜ ਤਹਾਂ ਕੋ ਕਹੈ। ਬਿੰਦ

[1]ਜਦ ਤਕ ਕੁਲ ਵਿਚ ਲੰਗਰ ਤੇ ਪ੍ਰੇਮ ਰਹੇਗਾ। [2]ਧੂੜੀ ਦੇ ਕਿਣਕਿਆਂ ਨੂੰ ਪਹਾੜ ਬਣਾ ਦਿੰਦੇ ਹਨ। [3]ਜੇ ਗੁੱਸੇ ਹੋ ਜਾਣ ਤਾਂ ਪਹਾੜ ਨੂੰ ਧੂੜੀ ਦਾ ਕਿਣਕਾ ਕਰ ਸਕਦੇ ਹਨ। [4]ਅਸਾਂ ਗਰੀਬਾਂ ਦਾ।

*ਪਾਃ—ਜੋਧ ਸਾਹੁ ਸਰਦਾਰ ਉਦਾਰਾ।

ਬਾਹਿਨੀ ਸੰਗੈ ਚਰੈ[1] ॥ ੯ ॥ ਮਿੱਠੇ ਮਹਿਰ ਪੁੱਤ੍ਰ ਉਪਜਾਯੋ। ਚੈਨ ਬੇਗ ਤਿਹ ਨਾਮ ਅਲਾਯੋ।ਸੋ ਭੀ ਰਾਜਕਰਤਿ ਤਹਿੰ ਰਹਜੋ।ਗਨ ਗ੍ਰਾਮਨਿ ਤੇ ਧਨ ਕੋ ਲਹਜੋ ॥ ੧੦ ॥ ਚੈਨ ਬੇਗ ਕੇ ਸੁਤ ਜਨਮਯੋ। ਸ਼ਾਹ ਉਮਰ ਸੁ ਨਾਮ ਧਰਿ ਦਯੋ। ਸੋ ਭੀ ਪਿਤਾ ਪਿਤ੍ਰਾਮੇ ਕੇਰਾ। ਸਰਬ ਸਮਾਜ ਸੰਭਾਰਿ ਬਡੇਰਾ ॥੧੧॥ ਸੁਤ ਭਾ ਉਮਰਸ਼ਾਹੁ ਕੇ ਧਾਮ। ਜੋਧਸ਼ਾਹੁ ਜੋਧਾ ਅਭਿਰਾਮ। ਹੁਤੋ ਗੁਰੂ ਸਿਖ ਅਧਿਕ ਉਮਾਹਾ। ਤਿਸ ਕੀ ਸੁਤਾ ਸੰਗ ਇਹ[2] ਬਨਾਹਾ ॥੧੨॥ ਪਿਤਾ ਨਿਕਟਿ ਤੇ ਗੁਰਮਤਿ ਪਾਈ[3]। ਗੁਰਸਿੱਖੀ ਕੋ ਧਰਤਿ ਸਦਾਈ। ਸ਼੍ਰੀ ਹਰਿਗੋਵਿੰਦ ਕੋ ਆਗਵਨੂ। ਸੁਨਜੋ ਕਿਸੂ ਤੇ ਅਪਨੇ ਭਵਨੂ ॥ ੧੩ ॥ ਕੰਤ ਜੋਧ ਕੋ ਮਹਿਮਾ ਕਹਿ ਕਹਿ[4]। ਕਰਜੋ ਪ੍ਰਬੋਧਨ ਗੁਰ ਦਿਸ਼ਿ ਚਹਿ ਚਹਿ[5]। 'ਭਯੋ ਨਿਕਟਿ ਆਗਵਨ ਅਚਾਨਕ। ਜੋ ਸਰੂਪ ਖਸ਼ਟਮ ਗੁਰ ਨਾਨਕ ॥ ੧੪ ॥ ਜੋ ਕੁਛ ਭਾਗ ਉਦੈ ਤੁਵ ਮਾਥੇ।ਚਲਿ ਕਰਿ ਮਿਲਹੁ ਸਤਿਗੁਰੂ ਸਾਥੇ। ਮਨ ਬਾਂਛਤਿ ਫਲ ਪਾਵਨ ਕਰੋ। ਪਿਖਿ ਕੈ ਸਿੱਖੀ ਧਾਰਨ ਕਰੋ ॥ ੧੫ ॥ ਦਾਤਾ ਹਲਤਿ ਪਲਤਿ ਸੁਖਕੋਰੇ।ਅਹੈਂ ਕਰੋਰਹੁੰ ਜਿਨ ਪਗ ਚੇਰੇ ।ਜੋ ਸੇਵਾ ਮਨ ਕਰਿ ਤਿਨ ਕਰੈਂ । ਬਹੁਰਨ ਚਿੰਤਾ ਕੁਛ ਉਰ ਧਰੈਂ[6] ॥ ੧੬ ॥ ਨਿਜ ਪਤਨੀ ਤੇ ਸੁਨਿ ਸੁਨਿ ਗਾਥ। ਚਾਹਤਿ ਭਯੋ ਮਿਲਿਨਿ ਗੁਰ ਸਾਥ।ਆਛੀ ਕਰੀ ਉਪਾਇਨ ਤੁਮਾਰ। ਜ਼ੀਨ ਤੁਰੰਗਮ ਪਰ ਸ਼ਿੰਗਾਰ ॥ ੧੭ ॥ ਬਸਤ੍ਰ ਬਿਭੂਖਨ ਧਨ ਕੋ ਲੀਨਿ। ਚਲਜੋ ਮਿਲਿਨਿ ਸੰਗ ਸੈਨਾ ਕੀਨਿ।ਦੁੰਦਭਿ ਕੋ ਬਜਵਾਵਤਿ ਆਯੋ। ਭ੍ਰਾਤ ਸਲੇਮਸ਼ਾਹ ਸੰਗ ਲਯਾਯੋ ॥ ੧੮ ॥ ਦਾਰਾ ਆਨਿ ਸਾਥ ਨਿਜ ਪਯਾਰੀ। ਪੂਰਬ ਹੀ ਗੁਰਮਤ ਜਿਨ[7] ਧਾਰੀ। ਸ਼੍ਰੀ ਹਰਿ ਗੋਬਿੰਦ ਨਿਕਟਿ ਪਠਾਯੋ। ਆਨਿ ਦੂਤ ਪਗ ਮਾਥ ਨਿਵਾਯੋ ॥੧੯॥'ਜੋਧ-ਸ਼ਾਹ ਆਯੋ ਮਹਾਰਾਜ!। ਇਕ ਰਾਵਰਿ ਦਰਸ਼ਨ ਕੋ ਕਾਜ।ਜਬਿ ਆਇਸੁ ਕੋ ਕਰਹੁ ਗੁਸਾਈਂ !। ਆਨਿ ਲਗਹਿ ਤਬਿ ਪੰਕਜ ਪਾਈ' ॥੨੦॥ ਸੁਨਿ ਗੁਰ ਕਹਜੋ'ਪ੍ਰਾਤਿ ਹੁਇ ਮੇਲਾ। ਕੇਤਿਕ ਲਸ਼ਕਰ ਸੰਗ ਸਕੇਲਾ?' । ਦੂਤ ਬਤਾਵਨ ਕੀਨਿ ਤਦਾਈ। 'ਰਹੈਂ ਪੰਚ ਸੈ ਸੂਰ ਸਦਾਈ' ॥ ੨੧ ॥ ਇਮ ਕਹਿ ਸੁਨਿ ਕਰਿ ਨਿਸਾ ਬਿਤਾਈ।ਹੋਤਿ ਪ੍ਰਾਤਿ ਗੁਰੂ ਸਭਾ ਲਗਾਈ।ਸੁਭਟ

[1]ਚੜ੍ਹਦੀ ਹੈ। [2]ਭਾਵ ਜੋਧ ਸ਼ਾਹ। [3](ਜੋਧ ਦੀ ਵਹੁਟੀ ਨੇ) ਆਪਣੇ ਪਿਤਾ ਤੋਂ ਗੁਰਮਤ ਸਿੱਖੀ ਸੀ। [4](ਜੋਧ ਦੀ ਵਹੁਟੀ ਨੇ) ਆਪਣੇ ਪਤੀ ਜੋਧ ਨੂੰ (ਸਤਿਗੁਰਾਂ ਦੀ) ਮਹਿਮਾ ਕਹਿ ਕਹਿਕੇ। [5]ਉਪਦੇਸ਼ ਦਿਤਾ ਗੁਰੂ ਜੀ ਦੀ ਤਰਫ ਦਾ (ਕਿ ਕਿਵੇਂ ਇਸ ਨੂੰ) ਚਾਹ ਚਮਕ ਪਵੇ। ਅਥਵਾ ਚਾਹ ਚਾਹਕੇ। [6]ਜਿਸ (ਇਸਤ੍ਰੀ) ਨੇ।

ਮਸੰਦ ਬ੍ਰਿੰਦ ਚਿਤ ਪਾਸ। ਖਰੋ ਮੇਵਰੋ ਹਿਤ ਅਰਦਾਸ ॥ ੨੨ ॥ ਸ਼ਬਦ ਰਬਾਬੀ ਰਾਗ ਅਜਾਬ। ਬਜਤਿ ਮ੍ਰਦੰਗੋ ਸੰਗ ਰਬਾਬ। ਚਮਰ ਚਾਰੁ ਢੋਰਤਿ ਚਹੁੰ ਓਰ। ਸਿਖ ਟੇਕਤਿ ਮਸਤਕ ਕਰ ਜੋਰਿ ॥੨੩॥ ਸੂਰਜ ਮੁਖੀ ਬੀਜਨਾ ਫਿਰਿਹੀ। ਸਰਬ ਸਰੀਰਨ ਸ੍ਵੇਦ[1] ਸੁ ਹਰਿਹੀ। ਖਰੇ ਨਕੀਬ ਅਗਾਰੀ ਬੋਲਤਿ। ਅਰਪਤਿ ਲੋਕ ਅਗਾਰੀ ਦੌਲਤ ॥੨੪॥ ਬਸਤ੍ਰ ਸ਼ਸਤ੍ਰ ਕੋ ਜੋਧ ਸਜਾਇ। ਸੰਗ ਲੀਏ ਜੋਧਾ ਸਮੁਦਾਇ। ਅਰਪਨ ਹਿਤ ਅਕੋਰ ਕਰਿ ਆਗੇ। ਆਯੋ ਦਰਸ਼ਨ ਹਿਤ ਅਨੁਰਾਗੇ ॥ ੨੫ ॥ ਗੁਰ ਕੇ ਚਰਨ ਕਮਲ ਧਰਿ ਧਾਇ। ਹੋਇ ਨਿੰਮ੍ਰਿ ਪੁਨ ਟੇਕਯੋ ਮਾਥ। 'ਚਿਤ ਆਵਹਿ ਸਤਿਗੁਰ' ਗੁਰ ਕਹਯੋ। ਦੇਖਤਿ ਹੀ ਪ੍ਰਸੰਨ ਹ੍ਵੈ ਰਹਯੋ ॥ ੨੬ ॥ ਇਕ ਤੇ ਡੀਲ ਸ਼ਰੀਰ ਬਿਲੰਦ। ਜਰੇ ਜਰਾਉ ਬਿਭੂਖਨ ਬ੍ਰਿੰਦ। ਕਮਲ ਪੱਤ੍ਰ ਸਮ ਆਯੁਤ[2] ਲੋਚਨ। ਕ੍ਰਿਪਾ ਕਟਾਖਨਿ ਸੋਚ ਬਿਮੋਚਨ॥੨੭॥ਸਤਿਗੁਰ ਬੂਝੀ ਕੁਸ਼ਲ ਬਤਾਈ।ਪੁਨ ਸ਼ਸਤ੍ਰਨ ਕੀ ਬਾਤ ਚਲਾਈ। ਬਹੁਰ ਜੁੱਧ ਕੋ ਚਲਯੋ ਪ੍ਰਸੰਗ। ਜੈਸੇ ਭਏ ਸ਼ਾਹੁ ਕੇ ਸੰਗਿ ॥ ੨੮ ॥ ਇੱਤਯਾਦਿਕ ਬਹੁ ਬਾਕ ਬਿਲਾਸ। ਕਰਤਿ ਰਹੇ ਬਿੱਦ੍ਯਾ ਅੱਭ੍ਯਾਸ। ਘਰੀ ਦੋਇ ਬੈਠਯੋ ਪੁਨ ਗਯੋ। ਗੁਰ ਕੇ ਭਟ ਹਯ ਦੇਖਤਿ ਭਯੋ ॥ ੨੯ ॥ ਲਰਨ ਉਚਿਤ ਆਛੇ ਸਭਿ ਹੋਰੇ। ਭਯੋ ਅਨੰਦ ਜੋਧ ਤਿਸ ਬੇਰੇ। ਨਿਜ ਡੇਰੇ ਮਹਿੰ ਪਹੁੰਚਯੋ ਜਾਈ। ਲਗੀ ਲਗਨ ਗੁਰ ਕੀ ਸੁਖਦਾਈ ॥ ੩੦ ॥ ਸਮੈਂ ਇਕੰਤ ਪਾਇ ਤਿਸ ਦਾਰਾ। ਆਨਿ ਗੁਰੂ ਕੋ ਦਰਸ ਨਿਹਾਰਾ। 'ਮੈਂ ਤੁਮਰੇ ਸਿਖ ਕੀ ਹੌਂ ਤਨਿਯਾ। ਗੁਰੂ ਮਹਾਤਮ ਦੀਰਘ ਸੁਨਿਯਾ ॥ ੩੧ ॥ ਮਨ ਬਾਂਛਤਿ ਹੀ ਕੇਤਿਕ ਬਾਰ।ਮਮ ਪਿਤ ਪਾਯਹੁ ਗੁਰ ਦਰਬਾਰ। ਰਾਵਰਿ ਪਿਤਾ ਨਿਕਟਿ ਸੋ ਜਾਇ। ਚਿਰੰ-ਕਾਲ ਕੇ ਸਿਖ ਸੁਖ ਪਾਇ[3] ॥ ੩੨ ॥ ਨਹਿੰ ਸਸੁਰਾਰ ਹੁਤੇ ਸਿਖ ਗੁਰ ਕੇ। ਬਾਰ ਬਾਰ ਗੁਰ ਗੁਨ ਕਹਿ ਕਰਿ ਕੇ। ਆਨਿ ਆਪ ਕੋ ਪਗ ਦਰਸਾਏ। ਕਰਹੁ ਸਿੱਖ ਅਬਿ ਇਹ ਸਮੁਝਾਏ*' ॥ ੩੩ ॥ ਸੁਨਿ ਸਤਿਗੁਰੁ ਖੁਸ਼ੀ ਬਹੁ ਕਰਿਕੈ। ਦੀਨਸਿ ਬਰ ਬਚ ਮ੍ਰਿਦੁਲ† ਉਚਰਿਕੈ।'ਤੋਹਿ ਬੰਸ ਬਛ ਸਿੱਖੀ ਪਾਵੈ।ਵਧਹਿ ਜਗਤ ਮਹਿੰ ਬਹੁ ਬਿਦਤਾਵੈ ॥ ੩੪ ॥ ਦਸਮ ਰੂਪ ਮੇਰੋ ਜਬਿ ਹੋਇ। ਤੁਵ ਪਰਪੌਤ੍ਰ ਗੁਰ ਸਿਖ ਜੋਇ। ਲੈ ਆਵਹਿੰਗੇ ਸਦਨ ਮਝਾਰੇ।

[1]ਮੁੜਕਾ। [2]ਵੱਡੇ। [3]ਬੜੇ ਚਿਰਾਂ ਦੇ (ਅਸੀਂ) ਸਿੱਖ ਹਾਂ (ਤੇ ਆਪ ਦੇ ਦਰੋਂ) ਸੁਖ ਪਾ ਰਹੇ ਹਾਂ।

*ਪਾ:—ਸਮੁਦਾਏ। †ਪਾ:—ਮ੍ਰਿਦੂ।

ਸੇਵਾ ਕਰਿ ਹੈਂ ਸੰਝ ਸਕਾਰੇ ॥ ੩੫ ॥ ਤਬਿ ਮੈਂ ਤੁਮਰੋ ਬੈਸ ਉਧਾਰੋਂ ।ਬਹੁ ਬਡਿਆਈ ਦੋਸ਼ ਬਿਚਾਰੋਂ'।ਸੁਨਿ ਕਰਿ ਰਿਦੇ ਅਨੰਦਤਿ ਹੋਈ।ਨਮੋ ਕੀਨਿ ਪਗ ਪੰਕਜ ਦੋਈ ॥ ੩੬ ॥ ਕੇਤਿਕ ਦਿਨ ਰਹਿ ਕਰਿ ਗੁਰ ਪਾਸ । ਪਤਿ ਕੋ ਤਜਿ ਪੁਨ ਗਈ ਅਵਾਸ । ਰਹਸੋ ਜੋਧ,ਗੁਰੂ ਢਿਗ ਨਿਤ ਆਵੈ।ਅਨਿਕ ਪ੍ਰਸੰਗਨ ਸੁਨਹਿ ਸੁਨਾਵੈ ॥ ੩੭ ॥ ਪੁਰਸ਼ਾਰਥ ਸੁਨਿ ਸੁਭਟਨ ਕੇਰੇ। 'ਮਾਰਸੋ ਲਸ਼ਕਰ ਸ਼ਾਹੁ ਘਨੇਰੇ।ਸਪਤ ਹਜ਼ਾਰ ਸੁਧਾਸਰ ਮਾਰੇ।ਗਏ ਭਗੌਲ ਬਚੇ ਰਣ ਹਾਰੇ ॥ ੩੮ ॥ ਦਸ ਅਰੁ ਪੰਚ ਹਜ਼ਾਰ ਥਹੋਰੀ।ਰਿਸ ਕਰਿ ਚਢਿ ਆਏ ਹਮ ਓਰੀ । ਤਹਾਂ ਖੇਤ[1] ਐਸੋ ਕੁਛ ਭਯੋ । ਭਾਜਸੋ ਬਚਸੋ, ਅਰਸੋ ਮਰਿ ਗਯੋ[2]' ॥੩੯॥ ਜੋਧਸ਼ਾਹੁ ਸੁਨਿ ਬੀਰ ਬਿਸਾਲਾ। ਕਹੈ 'ਜਿ ਮੈਂ ਹੋਵਤਿ ਤਿਸ ਕਾਲਾ । ਤੁਮ ਬਲ ਤੇ ਘਮਸਾਨ ਘਨੇਰਾ । ਰਚਿ ਸੰਘਰ ਕੋ ਕਰਤਿ ਨਿਬੇਰਾ ॥ ੪੦ ॥ ਤੁਮ ਸਮਤਾ[3] ਕੋ ਕਰਹਿ ਨ ਕੋਈ । ਸੇਵਤਿ ਮੈਂ ਜੇਤੋ ਬਲ ਹੋਈ'।ਸ਼੍ਰੀ ਹਰਿਗੋਬਿੰਦ ਚੰਦ ਬਖਾਨਾ । 'ਜੋਧਸ਼ਾਹੁ ! ਤੂੰ ਜੋਧ ਮਹਾਨਾ ॥ ੪੧ ॥ ਹਮਰੋ ਕਾਰ ਪਰਹਿ ਜਬਿ ਆਈ । ਉਚਿਤ ਤੋਹਿ ਕੋ ਹੋਨਿ ਸਹਾਈ । ਤੁਰਕ ਸ਼ੱਤ੍ਰੁ ਹਤਿਬੋ ਕੇ ਜੋਗ । ਰਾਜ ਤੇਜ ਇਨ ਸਭਿ ਛੈ ਹੋਗ[4]॥ ੪੨॥ ਗੁਰੂ ਪੀਰ ਕੋ ਲੱਖਹਿਂ ਨ ਮੂੜੇ । ਛਿਤ ਛੀਨੋਂ ਕਰਿ ਤੁਰਕਨ ਕੂੜੇ। ਸਨੇ ਸਨੈ ਮਮ ਸਿਖ ਹੈਂ ਰਾਜੋ।ਰਚਹਿਂ ਜੰਗ, ਰਿਪੁ ਬਚਹਿਂ ਜੁ ਭਾਜੇ'॥੪੩॥ ਜੋਧਸ਼ਾਹੁ ਸੁਨਿ ਬਚ ਸਨਮਾਨੇ । 'ਰਾਵਰਿ ਕਹਿਬੋ ਹੈ ਫਲ ਦਾਨੇ । ਚਹੁ ਮਸ਼ਕ ਤੇ[5] ਗੁਰੁਜ਼ ਬਨਾਵਹੁ । ਸੈਲ ਥਡੇ ਕੋ ਗਰਦ ਮਿਲਾਵਹੁ ॥ ੪੪ ॥ ਜੰਬੁਕ ਕੋ ਕੇਹਰਿ[6] ਕਰਿ ਦੈਹੋ । ਬਡ ਮਤੰਗ ਢਿਗ ਕੀਟ[7] ਹਤੈ ਹੋ । ਕਰਹੁ ਬਸਾਵਨ[8] ਬਸੇ ਉਜਾਰਹੁ।ਕਹਨ ਮਾਤ੍ਰ ਤੇ ਸਰਬ ਸੁਧਾਰਹੁ'॥੪੫॥ ਇੱਤ੍ਯਾਦਿਕ ਨਿਤ ਚਲਹਿਂ ਪ੍ਰਸੰਗ । ਸੈਨਾ ਸਹਤ ਚਹਤਿ ਬਡ ਜੰਗ । ਰਹਸੋ ਗੁਰੂ ਢਿਗ ਡੇਰਾ ਪਾਇ । ਪਰਮ ਪ੍ਰੀਤ ਤੇ ਨਹਿਂ ਬਿਛੁਰਾਇ ॥ ੪੬ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਰਾਵਣਿ ਜੋਧ' ਪ੍ਰਸੰਗ ਬਰਨਨੰ ਨਾਮ ਚਤੁਰ ਵਿੰਸਤੀ ਅੰਸੁ ॥ ੨੪ ॥

੨੫. [ਬਖਤ ਮੱਲ ਤਾਰਾ ਚੰਦ । ਘੋੜੇ]।

ਦੋਹਰਾ ॥ ਕੇਤਿਕ ਦਿਵਸ ਬਿਤੀਤ ਭੇ ਤਹਾਂ ਸਿਵਰ ਕੋ ਘਾਲਿ।ਦੇਸ਼ ਬਿਦੇਸ਼ਨ ਸੰਗਤਾਂ ਸੁਨਿ ਦਿਤ ਪਹੁੰਚਹਿਂ ਚਾਲਿ[9] ॥ ੧ ॥ ਚੌਪਈ ॥ ਅਨਗਨ

---

[1]ਜੁੱਧ । [2]ਜੇ ਅੜਿਆ ਸੋ ਮਾਰਿਆ ਗਿਆ । [3]ਬਰਾਬਰੀ । [4]ਨਾਸ਼ ਹੋ ਜਾਏਗਾ । [5]ਮੱਛਰ ਤੋਂ । [6]ਗਿਦੜ ਨੂੰ ਸ਼ੇਰ । [7]ਕੀੜੀ ਪਾਸੋਂ । [8](ਉੱਜੜੇ ਹੋਏ) ਬਸਾਵਣਾ ਕਰਦੇ ਹੋ । [9]ਚੱਲ ਕੇ ।

ਸਿੱਖਨਿ ਕੀ ਬਹੁ ਭੀਰ।ਇਕ ਪਹੁੰਚਤਿ ਹੈਂ ਪਾਇ ਬਹੀਰ।ਇਕ ਬਿਸਰਜਨ ਹੋਤਿ ਪਯਾਨੈ। ਚਲਤਿ ਪੰਥ ਗੁਰ ਸੁਜਸੁ ਬਖਾਨੈਂ ॥ ੨ ॥ ਧਨ ਸਮੁਦਾਇ ਚਲਨੋ ਨਿਤ ਆਵੈ। ਸ਼ਸਤ੍ਰ ਤੁਰੰਗ ਅਨਿਕ ਅਰਪਾਵੈਂ। ਬਸਤ੍ਰ ਅਜਾਇਬ ਆਇਂ ਅਪੂਰਬ[1] । ਉੱਤਰ, ਪਸ਼ਚਮ, ਦੱਖਨ, ਪੂਰਬ ॥ ੩ ॥ ਸੰਗਤਿ ਚਲਿ ਕਾਬਲ ਤੇ ਆਈ। ਜਿਸ ਮਹਿਂ ਧਨੀ ਮਨੁਜ ਸਮੁਦਾਈ। ਤਿਨ ਮਹਿਂ ਦੋਇ ਮਸੰਦ ਬਿਲੰਦ। ਨਾਮ ਬਖਤ ਮਲ, ਤਾਰਾ ਚੰਦ॥ ੪ ॥ਪ੍ਰਥਮ ਸਿਵਰ ਕਰਿ ਕੈ ਸ਼ੁਭ ਥਾਨ। ਕਰ ਪਦ ਬਦਨ ਪਖਾਰੇ ਪਾਨ[2]।ਨਿਜ ਨਿਜ ਭੇਟ ਲੀਏ ਕਰ ਨੀਕੀ। ਕਰਨਿ ਭਾਵਨਾ ਪੂਰਨ ਜੀ ਕੀ ॥ ੫ ॥ ਸਤਿਗੁਰ ਕੇ ਦਰਸ਼ਨ ਕੋ ਚਾਲੇ। ਜਿਸ ਹਿਤ ਗਮਨੇ ਪੰਥ ਬਿਸਾਲੇ। ਸ਼੍ਰੀ ਹਰਿਗੋਵਿੰਦ ਸਭਾ ਲਗਾਏ। ਜਨੁ ਉਡੁਗਨ ਮਹਿਂ ਚੰਦ ਸੁਹਾਏ ॥ ੬ ॥ ਸਿੱਖ ਸੁਰਨਿ ਮਹਿਂ ਇੰਦ੍ਰ ਸਮਾਨਾ।ਕੈ ਜਾਦਵ ਮਹਿਂ ਸ਼੍ਰੀ ਭਗਵਾਨਾ। ਚਹੁੰਦਿਸ਼ਿ ਕਰਿ ਜੋਰਤਿ ਨਰ ਖਰੇ। ਬੰਦਨ ਹੇਤਿ ਦ੍ਰਿਸ਼ਟਿ ਜਿਤ ਕਰੈਂ ॥ ੭ ॥ ਰਿਦੈ ਗਯਾਨ ਘਨ ਅੰਤਰਜਾਮੀ। ਵਹਿਰ ਕ੍ਰਿੱਤ ਨਰਪਤਿ ਜਿਮ ਸ੍ਵਾਮੀ[3]।ਚਮਰ ਚਾਰੁ ਢੋਰਤਿ ਹੈਂ ਖਰੇ। ਅੱਗੂ ਅਰਦਾਸ ਮੇਵਰੋ ਕਰੇ ॥ ੮ ॥ ਜਿਤ ਦਿਸ਼ਿ ਕੀ ਸੰਗਤਿ ਲੈ ਨਾਮ । ਕਰਹਿਂ ਬਿਲੋਚਨ ਤਿਤ ਅਭਿਰਾਮ। ਇਤਨੇ ਮਹਿਂ ਦੋਨਹੁੰ ਚਲਿ ਆਏ। ਜਿਨ ਕੇ ਥੂਲ ਦੇਹਿ ਦ੍ਰਿਸ਼ਟਾਏ ॥ ੯ ॥ ਜੋਰਤਿ ਹਾਥਨਿ ਆਇ ਅਗਾਰੀ । ਮਨੁਜ ਹਜ਼ਾਰਹੁੰ ਸਿੱਖ ਪਿਛਾਰੀ।ਚਰਨ ਕਮਲ ਪਰ ਸਿਰ ਨਿਜ ਧਾਰੇ। ਹਾਥਨਿ ਸਾਥ ਪਲੋਸਤਿ ਪਯਾਰੇ ॥ ੧੦ ॥ ਤਿਮ ਹੀ ਸਭਿ ਸੰਗਤਿ ਪਰ ਪਾਇਨ[4] । ਅਪਨੀ ਅਪਨੀ ਅਰਪਿ ਉਪਾਇਨ ।–ਸਫਲ ਬਿਲੋਚਨ ਕਰਤਿ ਨਿਹਾਰੇ । ਨਹਿਂ ਤ੍ਰਿਪਤਹਿਂ ਹੋਵਤਿ ਬਲਿਹਾਰੇ। ॥ ੧੧ ॥ 'ਧੰਨ ਧੰਨ' ਚਹੁੰਦਿਸ਼ਿ ਤੇ ਕਰੈਂ । 'ਹਲਤਿ ਪਲਤਿ ਕੇ ਰੱਖਨਕ ਅਹੈਂ'। ਜੁਗਲ ਮਸੰਦਨ ਕੇ ਜੁਤਿ ਬੈਸੇ । ਇੰਦ ਚਕੋਰ ਚੰਦ ਪਿਖਿ ਜੈਸੇ॥ ੧੨॥ ਬੂਝੀ ਸਾਤਗੁਰ ਕੁਸ਼ਲ ਬਤਾਈ। ਮਨੋ ਕਾਮਨਾ ਸਭਿ ਨੇ ਪਾਈ। ਦ੍ਰਿਸ਼ਟਿ ਮਿਹਰ ਕੀ ਤਿਨ ਪਰ ਡਾਰੀ।ਖੁਸ਼ੀ ਕਰੀ ਸੰਗਤਿ ਲਖਿ ਪਯਾਰੀ॥ ੧੩॥ ਜਿਨ ਕੇ ਰਿਦੈ ਪ੍ਰੇਮ ਨਹਿਂ ਥੋਰਾ। ਬਾਰ ਬਾਰ ਪਿਖਿ ਸਭਿ ਕੀ ਓਰਾ। ਬੂਝਨੋ ਬਹੁਰ ਮਸੰਦਨ ਸੋਗ। 'ਕਹਹੁ ਸਕਲ ਜਸ ਪੰਥ ਪ੍ਰਸੰਗ ॥ ੧੪ ॥

[1]ਅਨੋਖੇ। [2]ਪਾਣੀ ਨਾਲ। [3]ਬਾਹਰਲੀ ਕ੍ਰਿਆ ਮ੍ਰਾਮੀ (ਸ਼੍ਰੀ ਗੁਰੂ) ਜੀ ਦੀ ਰਾਜਿਆਂ ਵਾਂਙ ਹੈ। [4]ਚਰਣੀ ਪਈ।

ਕੌਨ ਦੇਸ਼ ਕੋ ਚਲਿ ਕਰਿ ਆਏ?।ਸ਼੍ਰੀ ਅੰਮ੍ਰਿਤਸਰ ਕੋ ਦਰਸ਼ਾਏ? ।ਕਿਧੌਂ ਅਪਰ ਹੀ ਮਾਰਗ ਆਏ ? । ਤੁਮ ਤੇ ਸੁਧਿ ਚਾਹਤਿ ਹੈਂ ਪਾਏ[1] ॥ ੧੫ ॥ ਸੁਨਤਿ ਬਖਤ ਮਲ ਤਾਰਾ ਚੇਦਾਦੁੰਦ ਮਸੰਦ ਕਹਤਿ ਕਰ ਬੰਦਿ। 'ਕ੍ਰਿਪਾ ਨਿਧਾਨ ! ਸੁਨੀਜਾਹ ਅਰਜ਼ੀ। ਭਈ ਜਥਾ ਸਕਿ ਸੇਂਗਤਿ ਮਰਜ਼ੀ ॥੧੬॥ ਸੂਧੇ ਮਗ ਲਵਪੁਰਿ ਕੋ ਆਏ। ਹਟਤਿ ਚਹਤਿ ਅੰਮ੍ਰਿਤਸਰ ਜਾਏ[1]।ਰਾਵਰ ਕੋ ਦਰਸ਼ਨ ਬਹੁ ਚਾਹਾ। ਇਸੀ ਹੇਤੁ ਪੂਰਬ ਤੁਮ ਪਾਹਾ[2] ॥ ੧੭ ॥ ਇੱਤਯਾਦਿਕ ਪ੍ਰਸੰਗ ਮਗ ਕੇਰਾ। ਸੁਨਿ ਬੋਲੇ ਸ਼ਤਿਗੁਰ ਤਿਸ ਬੇਰਾ। 'ਲਵਪੁਰਿ ਸ਼ਾਹਿਜਹਾਂ ਕੀ ਬਾਤ। ਕਿਮ ਦੇਖੀ ਕਹੀਯਹਿ ਬੱਖਯਾਤ? ॥੧੮॥ਕਿਤਿਕ ਬਾਹਿਨੀ ਬਾਹਰ ਪਰੀ? । ਕੇਤਿਕ ਤੀਰ[3] ਬਿਲੋਕਨ ਕਰੀ ?' । ਜੁਗਲ ਮਸੰਦ ਕਹਨਿ ਪੁਨ ਲਾਗੇ। 'ਜਥਾ ਪਿਖੀ ਸੋ ਕਹਿਂ ਤੁਮ ਆਗੇ ॥ ੧੯ ॥ ਜਿਸ ਦਿਨ ਹਮ ਲਵਪੁਰਿ ਮਹਿਂ ਆਏ। ਡੇਰਾ ਕੀਨਿ ਦੇਖਿ ਸ਼ੁਭ ਥਾਏਂ। ਤੁਰਕਨ ਤੇ ਹਮ ਤਬਹੂੰ ਸੁਨਜੋ।–ਹੈ ਬਕਰੀਦ ਪ੍ਰਾਪਤਿ ਕੋ–ਭਨਜੋ ॥ ੨੦॥ –ਸ਼ਾਹਜਹਾਂ ਨਿਕਸਹਿਗੋ ਬਾਹਰ।ਕਰਹਿ ਨਿਵਾਜ[4] ਸਕਿਨਿ ਮਹਿਂ ਜ਼ਾਹਰ। ਬ੍ਰਿੰਦ ਗ੍ਰਾਮ ਕੇ ਨਰ ਸਮੁਦਾਏ। ਸ਼ਾਹੁ ਬਿਲੋਕਨ ਕੇ ਹਿਤ ਆਏ–॥ ੨੧ ॥ ਤਬਿ ਸੁਨਿਕੈ ਸੇਂਗਤਿ ਕਹਿ ਬਾਤ।–ਨਿਕਸਤਿ ਸ਼ਾਹੁ ਨਿਹਾਰਹੁ ਪ੍ਰਾਤਿ–। ਪੁਰਿ ਮਹਿਂ ਬਸ ਕਰਿ ਨਿਸਾ ਬਿਤਾਈ। ਜਾਗੇ ਸਗਲ ਭੋਰ ਹੁਇ ਆਈ ॥ ੨੨ ॥ ਸਮਾਂ ਭਯੋ ਨਿਕਸਨਿ ਕੋ ਸ਼ਾਹੂ। ਲੋਕ ਹਜ਼ਾਰਹੁੰ ਮਿਲੇ ਉਮਾਹੂ। ਸੁੰਦਰ ਤੁੰਗ ਮਤੰਗ[5] ਸੰਗਾਰੇ। ਕੰਚਨ ਜਰਤਿ ਸ਼ਿੰਖਲਾ[6] ਡਾਰੇ ॥ ੨੩ ॥ ਝਾਲਰ ਜ਼ਰੀ ਝੂਲ ਝਮਕੰਤ।ਹੌਦਾ ਅੰਬਾਰੀ ਦਮਕੰਤੇ।ਗਜ ਗਾਹਿਨ[6]ਜਿਨ ਕੇ ਲਟਕੰਤੀ।ਰਸ਼ਮ ਕੀ ਡਰੈਂ ਦੁਤਿਵੰਤੀ॥੨੪॥ਗਿਨਤੀ ਕੁਛ ਨ ਚਮੂੰ ਕੀ ਆਈ। ਇਤ ਉਤ ਤੇ ਬਹੁਤੀ ਉਮਡਾਈ। ਬਹੁਰ ਸ਼ਾਹੁ ਕੇ ਕੌਤਲ ਆਏ। ਰੇਸ਼ਮ ਜ਼ਰੀ ਡੋਰ ਡੁਰਿਆਏ[7] ॥ ੨੫ ॥ ਜ਼ੀਨ ਅਨੇਕ ਭਾਂਤਿ ਕੋ ਸੋਹੈਂ। ਰਤਨ ਖਚਤਿ ਦਮਕਤਿ ਮਨ ਮੋਹੈਂ। ਚਾਂਮੀਕਰ ਕੇ ਚਮਕਤਿ ਚਾਰੂ । ਬਲੀ ਚਪਲ ਤਨ ਪੀਨ ਉਦਾਰੂ ॥ ੨੬ ॥ ਥਈ ਥਈ ਕਰਿ ਨਚਿ ਥਲ[8]

---

[1]ਮੁੜਦਿਆਂ ਚਾਹੁੰਦੇ ਹਾਂ ਅੰਮ੍ਰਿਤਸਰ ਜਾਣਾ। [2]ਪਾਸ। [3]ਭਾਵ ਨਿਮਾਜ਼ ਪੜ੍ਹੇਗਾ। [4]ਉੱਚੇ ਹਾਥੀ। [5]ਸੰਗਲ। [6]ਅਰਥ ਲਈ ਵੇਖੋ ਰਾਸ ੬ ਅੰਸੂ ੩੯ ਅੰਕ ੩੫ ਵਿਚ ਆਏ ਪਦ 'ਗਜੇਗਾਹ' ਦਾ ਪ੍ਰਯਾਯ। [7]ਰੇਸ਼ਮ ਤੇ ਜ਼ਰੀ ਦੀਆਂ ਬਾਗ ਡੋਰਾਂ ਨਾਲ ਲਿਜਾਏ ਜਾ ਰਹੇ ਸਨ। [ਹਿੰਦੀ, ਡੋਰਿ ਜਾਨਾ]। [8]ਠੁਮਕ ਠੁਮਕ ਕੇ ਨਚਦੇ ਜ਼ਿਮੀਂ ਤੇ ਚਲਦੇ ਸਨ।

ਚਾਲਤਿ। ਅਧਿਕ ਉਤਾਇਲ ਲੇ ਪਗ ਡਾਲਤਿ। ਨਿਕਸਜੋ ਸ਼ਾਹੁਜਹਾਂ ਤਬਿ ਬਾਹਿਰ। ਸਭਿਨਿ ਬਿਲੋਕਜੋ ਮਗ ਮਹਿੰ ਜ਼ਾਹਿਰ ॥ ੨੭ ॥ ਦੋਇ ਤੁਰੰਗ ਚਲਤਿ ਕੇ ਆਗੇ। ਜਿਨ ਕੇ ਸਾਥ ਮਹਾਂ ਅਨੁਰਾਗੇ[1]।ਨਿਜ ਆਂਖਨਿ ਕੇ ਆਗੇ ਰਾਖਹਿ। ਮਗ ਮਹਿੰ ਬਿਛੁਰਨ ਨਹਿੰ ਅਭਿਲਾਖਹਿ ॥੨੮॥ ਭਹਾਂ ਲੋਕ ਹਮ ਪੂਛੇ ਜਬੈ। ਭਾਖੇ ਗੁਨ ਅਰੁ ਕੀਮਤ ਸਬੈ। ਮਨਹੁੰ ਕਾਮ ਕਾਰੀਗਰ ਹੋਇ[2]। ਘਰੀ[3] ਸੁ ਮੂਰਤਿ ਸੁੰਦਰ ਦੋਇ ॥੨੯॥ਹਮਰੀ ਮਤਿ ਮੈਂ ਤਬਿ ਇਮ ਆਵੈ। ਪਿਖਹਿ ਇੰਦ੍ਰ ਤੌ ਚਿਤ ਬਿਰਮਾਵੈ।ਤਿਨ ਕੇ ਗੁਨ ਕਿਛੁ ਗਿਨੇ ਨ ਜਾਈ। ਸੁਨੇ ਕਹਿਤ ਨਰ, ਹਯ ਦਰਿਆਈ[4] ॥ ੩੦ ॥ ਇਕ ਗੁਲਬਾਗ, ਦੁਤਿਯ ਦਿਲਬਾਗ। ਸੁਨੇ ਨਾਮ ਉਪਜਹਿ ਅਨੁਰਾਗ[5]। ਭਰੇ ਨਦੀ ਨਦ ਹੋਵਤਿ ਪਾਰ। ਨਹਿੰ ਭੀਗਨਿ ਦੇਂ ਜਲ ਅਸੁਵਾਰ ॥ ੩੧ ॥ ਛਿਤ ਪਰ ਚਰਣ ਰਖਹਿੰ ਕੈ ਨਾਂਹੀ। ਲਖੇ ਨ ਪਰਹਿੰ[6] ਚਲਤਿ ਮਗ ਮਾਂਹੀ। ਘਨੀ ਆਰਜਾ ਹਮਹੁੰ ਬਿਤਾਈ। ਅਸ ਅਸੁ[7] ਪਿਖੇ ਨਹੀਂ ਕਿਸ ਥਾਈਂ ॥ ੩੨ ॥ ਪਿਖਿ ਸੰਗਤਿ ਆਨੰਦਤਿ ਹੋਈ। ਕਹਜੋ–ਗੁਰੂ ਢਿਗ ਚਹੀਅਤਿ ਦੋਈ। ਜਿਨ ਕੇ ਚਿਤ ਮਹਿੰ ਸ਼ੋਕ ਬਿਸਾਲਾ। ਚਢਹਿੰ, ਕਰਹਿੰ ਰਣ ਰਿਪੁਨਿ ਕਰਾਲਾ ॥ ੩੩ ॥ ਤੁਰਕੇਸ਼ੁਰ ਢਿਗ ਹੈ ਤੋ ਸਹੀ। ਲਰਨ ਅਰੂਢਨ ਜਾਨਹਿ ਨਹੀਂ। ਸ੍ਰੀ ਸਤਿਗੁਰ ਕੋ ਡੀਲ ਬਡੇਰੋ। ਹੋਹਿੰ ਅਰੂਢਨ ਸ਼ੁਭਹਿੰ ਘਨੇਰੋ ॥ ੩੪ ॥ ਚਢਿ ਸੰਗਤਿ ਕੋ ਦਰਸ਼ਨ ਦੈਹੈਂ। ਸਭਿ ਸਿੱਖਨਿ ਆਨੰਦ ਉਪਜੈਹੈਂ–।ਹਮ ਸੁਨਿ ਕੈ ਸਭਿ ਕੇ ਸੰਗ ਕਹੀ ।–ਚਹੈਂ ਜਿ ਗੁਰੂ ਕਠਨ ਕੁਛ ਨਹੀਂ –॥ ੩੫ ॥ ਨਿਸ਼ਚੇ ਉਚਿਤ ਤੁਮਾਰੇ ਅਹੈਂ।ਸਿਖ ਸੰਗਤਿ ਸਗਰੇ ਹੀ ਕਹੈਂ। ਸ਼੍ਰੀ ਗੁਰ ਜੀ ! ਜਬਿ ਦੇਖਹੁ ਤਿਨਕੋ। ਲਖਹੁ ਤਬਹਿ ਸੁਖ ਹੁਇ ਜਿਮ ਮਨ ਕੋ[8] ॥ ੩੬ ॥ ਇੱਤਯਾਦਿਕ ਗੁਨ ਕਹਿ ਸਮੁਦਾਏ। ਜਬੈਂ ਕਬੈਂ ਕਰਿ ਸ਼੍ਰੀ ਗੁਰ ਬਿਰਮਾਏ[9]। ਇਮ ਪ੍ਰਸੰਗ ਕਰਿ ਸਰਬ ਸੁਨਾਯੋ। ਸੰਗਤਿ ਸਿਵਰ ਕਿਤਿਕ ਦਿਨ ਛਾਯੋ ॥ ੩੭ ॥ ਜਬਿ ਗੁਰ ਢਿਗ ਬੈਠਤਿ ਹੈਂ ਜਾਇ। ਜੁਗਮ ਤੁਰੰਗ ਪ੍ਰਸੰਗ ਚਲਾਇ। [10]ਤਿਨ ਸਮਾਨ ਜਗ ਮਹਿੰ ਕਿਤ ਨਾਂਹੀ। ਫਿਰੀਅਹਿ ਦੇਸ਼ ਬਿਦੇਸ਼ ਜਿ ਮਾਂਹੀ ॥ ੩੮ ॥ ਉਚਿਤ ਆਪ ਕੇ

[1]ਬੜਾ ਪਿਆਰ ਹੈ (ਸ਼ਾਹ ਦਾ)। [2]ਮਾਨੋ ਕਾਮਦੇਵ ਨੇ ਕਾਰੀਗਰ ਬਣਕੇ। [3]ਘੜੀਆਂ ਹਨ [4]ਦਰਿਆਈ ਘੋੜੇ। [5]ਨਾਉਂ ਸੁਣਨ ਨਾਲ ਹੀ ਪਿਆਰ ਫੁੱਟ ਪੈਂਦਾ ਹੈ। [6]ਪ੍ਰਤੀਤ ਨਹੀਂ ਹੁੰਦੇ [7]ਐਸੇ ਘੋੜੇ। [8]ਮੋਹਤ ਕਰ ਲਏ।

ਸਭਿ ਹੂੰ ਜਾਨੈ। ਚਪਲ ਚਲਾਕ ਚਾਰੁ ਪਹਿਚਾਨੈ'। ਇਮ ਕਹਿ ਕਰਿ ਗੁਰੁ ਨਿਕਟਿ ਸੁਨਾਵੈਂ।–ਅਹੈਂ ਜਥਾਰਥ–ਸੁਨਿ ਹੁਲਸਾਵੈਂ ॥ ੩੯ ॥ ਕੇਤਿਕ ਦਿਨ ਗੁਰ ਨਿਕਟਿ ਗੁਜ਼ਾਰੇ।ਚਲਨਿ ਸਦਨ ਕੋ ਉਮਗੇ ਸਾਰੇ। ਜਥਾਜੋਗ ਸਿਰੁਪਾਉਨਿ ਦੀਨਿ। ਸੰਗਤਿ ਸਗਲ ਬਿਸਰਜਨ ਕੀਨਿ ॥ ੪੦ ॥ ਮਨੋ ਕਾਮਨਾ ਪਾਇ ਪਧਾਨੇ। ਮਾਰਗ ਮਹਿੰ ਗੁਰ ਸੁਜਸ ਬਖਾਨੇ। ਬਾਪੀ ਮੱਜੋ ਗੋਇੰਦਵਾਲ । ਦਰਸ ਖਡੂਰ ਸੁ ਪੁੰਨ ਬਿਸਾਲ ॥ ੪੧ ॥ ਜਾਇ ਤਰਨ ਤਾਰਨ ਇਸ਼ਨਾਨੇ।ਬਹੁਰ ਸੁਧਾਸਰ ਮੱਜਨ ਠਾਨੇ।ਜਥਾ ਸ਼ਕਤਿ ਅਰਦਾਸ ਕਰਾਇ। ਕਿਤਿਕ ਦਿਵਸ ਰਹਿ ਕਰਿ ਹਰਖਾਇ ॥ ੪੨ ॥ ਕਾਬਲ ਕੋ ਸੰਗਤਿ ਪੁਨ ਗਈ। ਮਨੋ ਕਾਮਨਾ ਪੂਰਨ ਭਈ। ਦੇਸ਼ ਬਿਦੇਸ਼ਨ ਗੁਰ ਕੀ ਕੀਰਤਿ। ਜਿਮ ਦੇਖੀ ਕੀਨੀ ਬਿਸਤੀਰਤਿ ॥੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਮਤਾ। ਰਾਸੇ 'ਕਾਬਲ ਸੰਗਤ' ਪ੍ਰਸੰਗ ਵਰਨਨੰ ਨਾਮ ਪੰਚ ਬਿੰਸਤੀ ਅੰਸੂ ॥ ੨੫ ॥

੨੬. [ਦਰਿਆਈ ਘੋੜੇ]।

ਦੋਹਰਾ ॥ ਸੁਨਿ ਸਤਿਗੁਰ ਚਿਤ ਚੌਂਪ ਕਰਿ ਹਯ ਚਾਹਤਿ ਜਿਮ ਆਇ'। ਰਿਦੇ ਬਿਚਾਰਤਿ ਭੇ ਬਹੁਤ–ਕਿਸ ਪ੍ਰਕਾਰ ਕੋ ਲਜਾਇ ? ॥ ੧ ॥ ਚੌਪਈ ॥ ਧਨ ਖਰਚਹਿੰ ਜੇਤੋ ਮਨ ਭਾਵਤਿ। ਮੋਲ ਦਿਏ ਸੋ ਹਾਥ ਨ ਆਵਤਿ। ਸ਼ਾਹੁਜਹਾਂ ਕੇ ਕਮੀ ਨ ਕਾਈ।ਲੋਹਿੰ ਤੁਰੰਗ ਸੁਕਵਨ ਉਪਾਈ*॥੨॥ਅਤਿ ਪ੍ਰਿਯ ਸ਼ਾਹੁ ਰਖਹਿ ਤਕਰਾਈ।ਲਾਖਹੁੰ ਝਟ ਨਿਤ ਰਹਤਿ ਸਹਾਈ।ਜੋਕਰਿ ਲਰਹਿੰ ਹਾਥ ਨਹਿੰ ਆਵਤਿ। ਮਹਾਂ ਦੁਰਗ ਮਹਿੰ ਤਿਨਹਿ ਰਖਾਵਤਿ– ॥੩॥ਸਭਾ ਬਿਖੈ ਗੁਰ ਬਾਤ ਚਲਾਈ।ਹਯਨਿ ਪ੍ਰਸੰਸ਼ਾ ਅਧਿਕ ਸੁਨਾਈ।'ਕਿਮ ਦੇਖਨਿ ਮੈਂ ਆਇਂ ਹਮਾਰੇ ?। ਸੁਮਤਿਵੰਤ ਸਭਿ ਕਰਹੁ ਬਿਚਾਰੇ ?' ॥੪॥ ਚਿਤਵਹਿੰ ਜਤਨ ਅਨੇਕ ਪ੍ਰਕਾਰੀ।ਤਬਿ ਇਕ ਸਿਖ ਨੇ ਗਿਰਾ ਉਚਾਰੀ। 'ਮਹਾਂਰਾਜ ! ਤੁਮ ਸੁਮਤਿ ਨਿਧਾਨੇ। ਅੱਗੂ ਆਪ ਕੇ ਕੌਨ ਬਖਾਨੇ ॥ ੫ ॥ ਤਉ ਦੇਖੀਯਹਿ ਭਲੇ ਬਿਚਾਰਿ। ਹੋਇ ਨ ਬਿਨ ਬਿਧੀਏ ਨਿਰਧਾਰ। ਤੁਮ ਸਹਾਇਤਾ ਪਾਇ ਸੁ ਲਜਾਵਹਿ। ਅਪਰ ਉਪਾਇ ਨਹੀਂ ਕਿਮ ਆਵਹਿ ॥ ੬ ॥ ਜਿਸ ਬਿਧਿ ਕੀ ਬੁਧਿ ਇਸ ਮਹਿੰ ਅਹੈ । ਸਕਲ ਜਗਤ ਨਰ ਦੁਸਕਰ ਲਹੈਂ । ਜਿਮ ਤਿਨ ਹਯਨਿ ਸਮਾਨ ਨ ਹੋਈ । ਤਿਮ ਲਜਾਵਨਿ ਇਸ ਸਮ ਨਾਹਿੰ ਕੋਈ ॥ ੭ ॥ ਤੁਮ ਸਮ ਨਹੀਂ ਸਹਾਇਕ ਦੂਵਾ ।

'ਚਾਹੁੰਦੇ ਹਨ ਜਿਵੇਂ ਘੋੜੇ ਆ ਜਾਣ । *ਹੋਰ ਇਤਿਹਾਸਕਾਰਾਂ ਇਹ ਘੋੜੇ ਸ਼ਾਹਤਗੁਰ ਲਈ ਆਏ ਹੋਏ 'ਹਾਕਮਾਂ ਨੇ ਦੋਹ ਲ਼ਏ' ਦੱਸੇ ਹਨ ।

ਤੀਨਹੁੰ ਮੇਲ ਏਕ ਸਮ ਹੁਵਾ। ਜੇ ਕਰਿ ਲਜਾਵਹਿ ਹਯ ਬਲ ਭਾਰੀ। ਅਚਰਜ ਬਿਥਰਹਿ ਜਗਤ ਮਝਾਰੀ' ॥ ੮ ॥ ਸੁਨਿ ਗੁਰੁ ਬਿਧੀਏ ਓਰ ਨਿਹਾਰਾ। 'ਹਯ ਗੁਨ ਸੁਨਿ ਮਨ ਹਰਜੋ ਹਮਾਰਾ। ਜਸੋਂ ਕਸੋਂ ਕਰਹੁ ਦਿਖਾਵਨ ਸੋਈ*। ਤੁਵ ਸਮਾਨ ਦੂਸਰ ਨਹਿੰ ਕੋਈ ॥ ੯ ॥ ਇਹੁ ਕਾਰਜ ਤੁਝ

*ਮਹਿਮਾਂ ਪ੍ਰਕਾਸ਼ ਗ੍ਰੰਥ ਵਿਚ ਇਨਾਂ ਦੋਨਾ ਸ਼ਾਹੀ ਮਲਕੀਅਤ ਦੇ ਘੋੜਿਆਂ ਦੇ ਲਿਆਉਣ ਦਾ ਕੋਈ ਜ਼ਿਕਰ ਨਹੀਂ, ਸਾਖੀ ੧੫੪ ਵਿਚ ਲਿਖਿਆ ਹੈ ਕਿ ਕਾਬਲ ਦੀ ਸੰਗਤ ਨੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲਈ ਇਰਾਕੀ ਘੋੜਾ ਆਂਦਾ ਸੀ ਜਿਸਨੂੰ ਬਾਦਸ਼ਾਹ ਨੇ ਰਸਤੇ ਵਿਚ ਹੀ ਸਿੱਖਾਂ ਤੋਂ ਖੋਹ ਲਿਆ। ਸ਼ਤਿਗੁਰੂ ਜੀ ਨੂੰ ਜਦ ਬਾਦਸ਼ਾਹ ਦੀ ਇੰਜ ਸੀਨਾ-ਜ਼ੋਰੀ ਤੇ ਅਨਿਆਇ ਦੀ ਖ਼ਬਰ ਮਿਲੀ ਤਦ ਆਪ ਨੇ ਬਿਧੀਏ ਨੂੰ ਭੇਜਕੇ ਅਪਨਾ ਘੋੜਾ ਮੰਗਾ ਲਿਆ। ਵਾਰਤਕ ਮਹਿਮਾਂ ਪ੍ਰਕਾਸ਼ ਵਿਚ ਬੀ ਇਹੋ ਸਾਖੀ ਆਈ ਹੈ ਕਿ ਵਿਲਾਇਤ ਦੇ ਸਿੱਖਾਂ ਇਕ ਇਰਾਕੀ ਘੋੜਾ ਵੱਡੇ ਜਤਨ ਨਾਲ ਹਾਸਲ ਕਰਕੇ ਆਂਦਾ, ਰਾਹ ਵਿੱਚ ਬਾਦਸ਼ਾਹੀ ਲੋਕਾਂ ਨੇ ਸਿੱਖਾਂ ਪਾਸੋਂ ਘੋੜਾ ਛੀਨ ਲੀਤਾ, ਤੇ ਬਾਦਸ਼ਾਹ ਨੂੰ ਦਿੱਤਾ। ਉਨ੍ਹਾਂ ਸਿੱਖਾਂ ਗੁਰੂ ਜੀ ਪਾਸ ਆ ਫਰਿਆਦ ਕੀਤੀ, ਤਾਂ ਗੁਰੂ ਜੀ ਨੇ ਬਿਧੀ ਚੰਦ ਨੂੰ ਘੱਲਿਆ। ਬਿਧੀ ਚੰਦ ਚਾਬਕ ਸੁਵਾਰ ਬਣਕੇ ਨੌਕਰ ਜਾ ਰਿਹਾ ਤੇ ਸਮਾਂ ਪਾਕੇ ਘੋੜਾ ਲੈ ਆਇਆ। ਇਸ ਵਿਚ ਇਕ ਘੋੜੇ ਦਾ ਜ਼ਿਕਰ ਹੈ ਤੇ ਉਹ ਘੋੜਾ ਗੁਰੂ ਜੀ ਦੇ ਸਿੱਖ ਲਿਆਏ ਸਨ, ਹਾਕਮਾਂ ਵਲੋਂ ਜਬਰੀ ਖੋਹਿਆ ਗਿਆ ਸੀ ਤੇ ਬਿਧੀ ਚੰਦ ਨੇ ਓਸ ਜਬਰੀ ਨੂੰ ਲੱਤ ਮਾਰ ਕੇ ਘੋੜਾ ਲੈ ਆਂਦਾ। ਦਬਿਸਤਾਨ ਮਜ਼ਾਹਬ (ਫਾਰਸੀ) ਵਿਚ ਇਨ੍ਹਾਂ ਘੋੜਿਆਂ ਦਾ ਜ਼ਿਕਰ ਨਹੀਂ ਆਇਆ।

ਇਤਿਹਾਸ ਗੁਰੂ ਖਾਲਸਾ, ਤਵਾਰੀਖ ਖਾਲਸਾ (ਹਿੰਦੀ) ਤੇ ਤਵਾ: ਸ: ਖਜ਼ਾਨ ਸਿੰਘ ਵਿਚ ਲਿਖਿਆ ਹੈ ਕਿ ਇਕ ਸਿੱਖ ਸੁਦਾਗਰ ਕਾਬਲੋਂ ਦੇ ਘੋੜੇ ਗੁਰੂ ਜੀ ਵਾਸਤੇ ਲਿਆਇਆ ਜੋ ਲਾਹੌਰ ਦੇ ਸੂਬੇ ਨੇ ਜਬਰਨ ਖੋਹ ਲਏ। ਮੈਕਾਲਫ਼ ਨੇ ਲਿਖਿਆ ਹੈ ਕਿ ਬਖਤਮਲ ਭਾਰਾ ਚੰਦ ਦੋ ਮਸੰਦਾਂ ਦੇ ਨਾਲ ਕਾਬਲ ਦੀ ਸੰਗਤ ਆ ਰਹੀ ਸੀ, ਸੰਗਤ ਪਾਸ ਦੇ ਘੋੜੇ ਸ਼ਤਿਗੁਰਾਂ ਵਾਸਤੇ ਸਨ, ਜੋ ਪਾਤਸ਼ਾਹੀ ਕਾਰਦਾਰਾਂ ਨੇ ਜਬਰਨ ਖੋਹ ਲਏ ਸਨ। ਇਹੋ ਖੁੱਸੇ ਘੋੜੇ ਬਿਧੀ ਚੰਦ ਨੇ ਆਂਦੇ ਦੱਸੇ ਹਨ। 'ਅਨਿਆਇ ਨੂੰ ਤੋੜਨ ਦੀ' ਗੁਰੂ ਘਰ ਦੀ ਰੀਤੀ ਤਾਂ ਛੇਵੇਂ ਗੁਰਾਂ ਨੇ ਅਰੰਭ ਕੀਤੀ ਸੀ, ਪਰ ਬਿਨ ਹਕ ਆਪ ਕਦੇ ਕਿਸੇ ਸ਼ੈ ਦੇ ਰਵਾਦਾਰ ਨਹੀਂ ਹੁੰਦੇ ਸੇ। ਜਾਪਦਾ ਹੈ ਕਿ ਕਵਿ ਜੀ ਦੀ ਨਜ਼ਰੋਂ ਮਹਿਮਾਂ ਪ੍ਰਕਾਸ਼ ਦੀ ਇਹ ਗਲ ਕਿ ਓਹ ਘੋੜਾ ਗੁਰੂ ਜੀ ਦਾ ਕਾਬਲ ਦੀ ਸੰਗਤ ਲਿਆਈ ਸੀ ਤੇ ਹਾਕਮਾਂ ਨੇ ਜਬਰੀ ਖੋਹ ਲਿਆ ਸੀ, ਉੱਕ ਗਈ ਹੈ, ਯਾ ਘੋੜੇ ਦੇ ਇਸ ਹਿੱਸੇ ਦੇ ਪ੍ਰਸੰਗ ਦਾ ਪੰਨਾ ਖਰੜੇ ਵਿਚ ਹੇਠ ਉੱਤੇ ਹੋ ਕੇ ਰਹਿ ਗਿਆ; ਯਾ ਕਿਵੇਂ ਕੁਛ ਹਸਤਾਖੇਪ ਹੋ ਗਿਆ, ਕਿਉਂਕਿ ਕਾਬਲ ਦੀ ਸੰਗਤ ਦਾ ਆਉਣਾ, ਘੋੜੇ ਦੀ ਮਹਿਮਾਂ ਕਹਿਣੀ ਆਪ ਬੀ ਲਿਖਦੇ ਹਨ। ਇਸਤੋਂ ਪਤਾ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਤੇ ਬਨਿ ਆਵੈ'। ਬਿਧੀਚੰਦ ਕਰ ਜੋਰਿ ਅਲਾਵੈ। 'ਕਾਰਜ ਕਠਨ ਜਥਾ ਤੁਮ ਜਾਨਹੁ। ਸਿਧ ਹੁਇ ਰਾਵਰ ਤੇ ਸਭਿ ਮਾਨਹੁ ॥ ੧੦ ॥ ਮੈਂ ਤੌ ਬਨਿ ਹੌਂ ਏਕ ਬਹਾਨਾ। ਕਰਹੁ ਕਾਜ ਤੁਮ ਆਪ ਸੁਜਾਨਾ'। ਸੁਨਿ ਪ੍ਰਸੰਨ ਸ਼੍ਰੀ ਸਤਿਗੁਰ ਹੋਏ। 'ਬਿਧੀਆ ! ਤੁਵ ਮਾਨਿੰਦ ਨ ਕੋਏ ॥ ੧੧ ॥ ਰਾਮਚੰਦ ਜਿਮ ਲੰਕ ਪਠਾਵਨ। ਸਕਿ ਕਪਿ ਮਹਿੰ ਖੋਜਨੋ ਮਨ ਪਾਵਨ। ਹਨੂ ਮਾਨ ਬਡ ਸੁਮਤਿ ਪ੍ਰਬੀਨਾ। ਜਾਇ ਤਹਾਂ ਸਭਿ ਕਾਰਜ ਕੀਨਾ ॥ ੧੨ ॥ ਤਸਕਰ ਸਮ ਸਭਿ ਲੋਕ ਨਿਹਾਰੀ। ਪਿਖਿ ਸੀਤਾ, ਹਤਿ ਰਾਖਸ਼ ਭਾਰੀ[1]। ਆਗ ਲਗਾਇ ਸਿੰਧੁ ਉਲੰਘਾਵਾ।ਤਿਮ ਹੀ ਅਬਿ ਕਾਰਜ ਬਨਿ ਆਵਾ॥੧੩॥ ਅਬਿਲੌ ਜਸ ਜਗ ਮਹਿੰ ਹਨੁਮਾਨਾ।ਕਾਜ ਕਠਨ ਤਿਮ ਬਨਹਿ ਸਮਾਨਾ'। ਅਪਨਿ ਪ੍ਰਸ਼ੰਸ਼ਾ ਸੁਨੀ ਬਿਸਾਲਾ। ਬਿਧੀ ਚੰਦ ਬੋਲਜੋ ਤਿਸ ਕਾਲਾ ॥੧੪॥ 'ਸ਼੍ਰੀ ਗੁਰੁ ! ਤੁਮ ਸਹਾਇ ਜੇ ਪਾਊਂ। ਕਹਾਂ ਸ਼ਾਹੁ,ਅਸੁ ਰਵਿ ਕੋ ਲਜਾਊਂ[2]। ਸੁਨੇ ਬਰੁਨ ਢਿਗ ਸੁੰਦਰ ਘੋਰੇ[3]। ਤਹਿੰ ਤੇ ਲਜਾਇ ਸਕੌਂ ਤੁਮ ਜੋਰੇ[4] ॥ ੧੫ ॥ ਰਾਵਰ ਕੀ ਸਹਾਇਤਾ ਪਾਇ। ਕੋ ਅਸ ਕਾਜ ਜੋ ਨ ਬਨਿ

---

[1]ਭਾਰੀ ਰਾਖਸ਼ਾਂ ਨੂੰ ਮਾਰ ਕੇ ਸੀਤਾ ਨੂੰ ਦੇਖਿਆ। [2]ਸੂਰਜ ਦੇ ਘੋੜੇ ਲੈ ਆਵਾਂ। [3]ਸੁਣੀਂਦੇ ਹਨ ਕਿ ਵਰੁਣ ਪਾਸ ਵੀ ਸੁਹਣੇ ਘੋੜੇ ਹਨ। [4]ਆਪ ਜੀ ਦੇ (ਬਖਸ਼ੇ) ਜ਼ੋਰ ਨਾਲ।

[illegible] [ਪਿਛਲੇ ਪੰਨੇ ਦੀ ਬਾਕੀ ਟੂਕ]

ਲਗਦਾ ਹੈ ਕਿ ਅਕਾਰਣ ਮਸੰਦਾਂ ਨੂੰ ਇੱਨੀ ਮਹਿਮਾਂ ਕਰਨ ਦੀ ਕੀਹ ਲੋੜ ਸੀ ? ਫਿਰ ਦੇਖੋ ਅੰਸੂ ੩੨, ਅੰਕ ੩੬ ਵਿਚ ਬਿਧੀ ਚੰਦ ਗੁਰੂ ਜੀ ਨੂੰ ਆਖਦਾ ਹੈ, 'ਅਪਨੋ ਵਸਤ ਆਪ ਅਨਵਾਈ', ਜਾਨੇ ਘੋੜੇ ਗੁਰੂ ਜੀ ਦੇ ਹੀ ਸਨ। ਫਿਰ ਸੋਚੋ ਗੁਰੂ ਜੀ ਨੂੰ ਘੋੜੇ ਦੀ ਕੀਹ ਪਦੜ ਹੋ ਸਕਦੀ ਸੀ, ਜਿਨ੍ਹਾਂ ਪਾਸ ਵੱਡੇ ਤੋਂ ਵੱਡੇ ਘੋੜੇ ਸਨ, ਤੇ ਆ ਸਕਦੇ ਸਨ। ਸੋ ਪਾਠਕਾਂ ਨੂੰ ਇਹ ਸਮਝਕੇ ਅੱਗੇ ਟੁਰਨਾਂ ਚਾਹੀਦਾ ਹੈ ਕਿ ਘੋੜਾ ਸਤਿਗੁਰ ਜੀ ਲਈ ਆਇਆ ਸੀ, ਸੰਗਤ ਲਿਆਈ ਸੀ, ਪਾਤਸ਼ਾਹ ਦਾ ਉਸ ਨੂੰ ਖੋਸ ਲੈਣਾ ਅਨੀਤੀ ਸੀ। ਉਸ ਅਨੀਤੀ ਨੂੰ ਦਰੁਸਤ ਕਰ ਦੇਣਾ ਤੇ ਸੰਗਤ ਦੀ ਸ਼ੈ ਪਾਤਸ਼ਾਹ ਦੇ ਘਰੋਂ ਵੀ ਮੰਗਾ ਲੈਣੀ, ਇਕ ਨਿਰਛੋਤਾ ਸਿਖਾਲਣ ਦਾ ਪ੍ਰਯੋਜਨ ਸੀ। ਮਿਸਾਲ ਲਈ ਦੇਖੋ ਕਿ ਜੰਗ ਵਿਚ ਹਾਰੇ ਲਸ਼ਕਰ ਦਾ ਸਾਮਾਨ, ਹਥਿਆਰ, ਵੱਲਤ, ਘੋੜੇ ਲੈ ਲੈਣੇ ਹਰ ਕੌਮ ਨੇ ਰਵਾ ਸਮਝੇ ਹਨ, ਪਰ ਗੁਰੂ ਹਰਿਗੋਬਿੰਦ ਜੀ ਨੇ ਮਾਲਵੇ ਵਿਚ ਹੋਏ ਜੰਗ ਵਿਚ ਹਾਰੇ ਵੈਰੀ ਦੀ ਕਿਸੇ ਸ਼ੈ ਨੂੰ ਲੈਣੋਂ ਵੈਜਾਂ ਨੂੰ ਰੋਕ ਦਿੱਤਾ ਸੀ (ਦੇਖੋ ਇਸੇ ਰਾਸਿ ਦਾ ਅੰਸੂ ੫੪ ਅੰਕ ੧੪ ਅਤੇ ਅੰਕ ੨੮)। ਇਹ ਕਦ ਹੋ ਸਕਦਾ ਹੈ ਕਿ ਉਹ ਪਾਤਸ਼ਾਹ ਦੀ ਮਲਕੀਅਤ ਦਾ ਇਕ ਘੋੜਾ ਯਾ ਦੋ ਘੋੜੇ ਮੰਗਵਾਉਂਦੇ।

ਜਾਇ?'। ਸੁਨਿ ਬਿਧੀਏ ਤੇ ਕੁਏ ਪ੍ਰਸੰਨ। 'ਹਨੁਮਤ ਸਮ ਤੁਮ, ਕੋ ਨਹਿੰ ਅੰਨ[1] ॥੧੬॥ ਕਲੀਕਾਲ ਕੋ ਜੈਸੋ ਸਮੈਂ। ਤੈਸੋ ਕਰਨ ਬਨਤਿ ਹੈ ਤੁਮੈਂ।ਸੋ ਤੁਰੈਗ ਕੋ ਲੈ ਕਰਿ ਆਵਹੁ।ਅਚਲ ਸੁਜਸੁ ਜਗ ਸ਼ੁਭ ਗਤਿ ਪਾਵਹੁ॥੧੭॥ ਪੀਛੇ ਗ੍ਰੰਥਨ ਮੈਂ ਤੁਵ ਗਾਥਾ। ਪਠਹਿੰ ਸੁਨਹਿੰ ਹੁਇ ਅਚਰਜ ਮਾਥਾ। ਪੁੰਨਜਾਤਮ[2] ਤੇਰੋ ਜਸੁ ਕਰੈਂ*।ਇਹੁ ਕਾਰਜ ਤੁਮ ਬਿਨ ਨਹਿੰ ਸਰੈ'॥੧੮॥ ਬਹੁ ਅਭਿਲਾਖਾ ਗੁਰ ਕੀ ਜਾਨਿ। ਬਿਧੀਚੰਦ ਹ੍ਵੈ ਕੈ ਸਵਧਾਨ।–ਪ੍ਰਾਪਤ ਹੋਤਿ ਅਧਿਕ ਬਡਿਆਈ–।ਭਯੋ ਤੁਰਾਰ ਨਹਿੰ ਬਿਲਮ ਲਗਾਈ ॥ ੧੯ ॥ ਸਨਮੁਖ ਖਰੋ ਹੋਇ ਮਤਿ ਧਾਮੂ[3]। ਸਰਬ ਗੁਰਨ ਕੋ ਲੈ ਕਰਿ ਨਾਮੂ।ਹਾਥ ਜੋਰਿ ਕੀਨੀ ਅਰਦਾਸ। 'ਅੰਗ ਸੰਗ ਨਿਤ ਕ੍ਰਿਪਾ ਅਵਾਸ ॥ ੨੦ ॥ ਬਾਟ ਘਾਟ ਮਹਿੰ ਬਨਹੁ ਸਹਾਈ'। ਗੁਰ ਆਗੇ ਤਬਿ ਗ੍ਰੀਵ ਨਿਵਾਈ। ਚਰਨ ਕਮਲ ਪ੍ਰਿਯ ਪਰਸਨ ਕਰੈ।ਸਭਿ ਤੇ ਖੁਸ਼ੀ ਲੀਨਿ ਬਲ ਧਰੈ॥ ੨੧ ॥ਉਰ ਮਹਿੰ ਗੁਰ ਬਸਾਇ ਕਰਿ ਚਾਲਾ। ਲਵਪੁਰਿ ਕੋ ਸਨਮੁਖ ਤਿਸ ਕਾਲਾ। ਰਿਦੈ ਬਿਚਾਰਤਿ ਹਰਖਤਿ ਜਾਤੋ।–ਸਭਿ ਤੇ ਅਧਿਕ ਮੋਹਿ ਗੁਰੁ ਜਾਤੋ'॥ ੨੨ ॥ ਕਰਨੋ ਪ੍ਰਚਾਰਨ ਸਭਾ ਸਮਾਜ[4] । ਕਮੈਂ ਨ ਕਰੋਂ ਮੈਂ ਦੁਸ਼ਤਰ ਕਾਜ–। ਤੀਨ ਦਿਵਸ ਮਹਿੰ ਪਹੁੰਚਨੋ ਜਾਈ । ਪੁਰਿ ਦਰ ਢਿਗ ਅਰਦਾਸ ਅਲਾਈ ॥੨੩॥ ਸਰਬ ਗੁਰਨਿ ਕੋ ਬੰਦਨ ਕਰੀ।ਤਤਛਿਨ ਕਿਯੋ ਪ੍ਰਵੇਸ਼ਨ ਪੁਰੀ। ਕਰਤਿ ਬਿਚਾਰਨ ਅਨਿਕ ਉਪਾਈ।–ਕਿਮ ਤੁਰੈਗ ਢਿਗ ਪਹੁੰਚੋਂ ਜਾਈ ॥ ੨੪ ॥ ਦਿਯੋ ਜਾਇ ਨਹਿੰ ਸੰਨ੍ਹਿ[6] ਕਦਾਈ। ਗਾਢੀ ਕੰਧ ਰਹਿਤ ਚੁਕਸਾਈ।ਨਹਿੰ ਓਪਰੋ ਪ੍ਰਵੇਸ਼ਨ ਪਾਵੈ[7]। ਪੋਰ ਅਨਿਕ ਪਟ ਨਰ ਥਿਰਤਾਵੈਂ ॥ ੨੫ ॥ ਨਿਕਟਿ ਦਰੈਗੋ ਬਨ ਕਰਿ ਦਾਸ।ਜੋ ਕਰਿ ਰਹੌਂ ਜਾਉਂ ਹਉਂ ਪਾਸ। ਸੋ ਨਹਿੰ ਰਾਖਹਿ ਬਿਨਾ ਚਿਨਾਰੀ। ਬਿਨਾ ਰਹੈ ਹੁਇ ਕਾਜ ਨ ਭਾਰੀ ॥ ੨੬ ॥ ਯਾਂਤੇ ਜਤਨ ਰਹਿਨ ਹਿਤ ਕਰੌਂ। ਜਿਸ ਤੇ ਅਪਨੀ ਮਨਸਾ ਪੁਰੌਂ–।ਏਵ ਬਿਚਾਰਤਿ ਪੁਰੀ ਪ੍ਰਵੇਸ਼।ਖਾੜੀ ਜੀਵਣ ਸਿੱਖ ਵਿਸ਼ੇਸ਼ਾ ॥ ੨੭ ॥ ਤਿਸ ਕੇ ਸਦਨ ਪ੍ਰਵੇਸ਼ਨੋ ਜਾਈ। ਨਿਕਟਿ ਹੋਇ ਕਹਿ 'ਪਰਨੋ ਪਾਈ[8]'। ਰਹਤਿ ਗੁਰੂ ਕੇ ਨਿਕਟਿ ਨਿਹਾਰਾ। ਜੀਵਣ ਤੁਨਨੋ ਜਾਨਿ ਗੁਰ

[1]ਹੋਰ ਕੋਈ ਨਹੀਂ ! [2]ਪਵਿੱਤ੍ਰ ਲੇਖ । [3]ਬੁਧੀਵਾਨ । [4]ਜਾਣਿਆਂ ਹੈ ।[5]ਸਾਰੀ ਸਭਾ ਨੂੰ ਵੈਰਾਗਮਨਾ ਕੀਤਾ ਹੈ । [6]ਸੰਨ੍ਹ, ਪਾੜ । [7]ਉਪਰਲਾ ਅੰਦਰ ਵੜ ਨਹੀਂ ਸਕਦਾ । [8]ਪੈਰੀ ਪੈਣਾ ।

*ਜੇ ਇਹ ਕੰਮ ਅਪਣਾ ਹੱਕ ਲੈਣ ਦਾ ਨਾ ਹੁੰਦਾ ਤੇ ਚੰਗੀ ਦਾ ਹੁੰਦਾ ਤਾਂ ਇਹ ਕਿਵੇਂ ਕਹਿੰਦੇ ਕਿ ਪੁੰਨਜਾਤਮਾਂ ਤੇਰਾ ਜੱਸ ਕਰਨਗੇ ?

ਪਧਾਰਹੁ ॥ ੨੮ ॥ ਕਰ ਜੋਰਤਿ ਹੀ ਕਰੀ ਪ੍ਰਣਾਮੂ। ਕਹਯੋ 'ਕਰਹੁ ਪਾਵਨ ਮਮ ਧਾਮੂ। ਸ਼੍ਰੀ ਸਤਿਗੁਰੂ ਮੁਸਾਹਿਬ ਭਾਰਾ।ਆਨਿ ਚਰਨ ਮਮ ਘਰ ਮਹਿੰ ਧਾਰਾ' ॥ ੨੯ ॥ ਮੰਚ ਛਸਾਇ ਬਸਾਇ ਅਨੰਦ। ਸਭਿ ਬਿਧਿ ਕੀਨੀ ਸੇਵ ਬਿਲੰਦ। ਜਲ ਭਾਤੋ ਕਰਿ ਪਾਂਇ ਪਖਾਰੇ। ਜਥਾਸ਼ਕਤਿ ਕਰਿ ਬਿਬਿਧਿ ਅਹਾਰੇ ॥ ੩੦ ॥ ਕਰਿ ਉਰ ਹਰਖ ਪਰਸਪਰ ਬੈਸੇ। ਕਹਿ ਜੀਵਣ 'ਆਗਵਨੁ ਕੈਸੇ ?। ਸ਼੍ਰੀ ਸਤਿਗੁਰ ਕੇ ਕਾਰਜ ਆਏ ?। ਕਿਧੌਂ ਚਹੈਂ ਕੁਛ ਅਪਨਿ ਬਨਾਏ ? ॥ ੩੧ ॥ ਭਾਗ ਬਿਸਾਲ ਪ੍ਰਥਮ ਕੇ ਮੇਰੇ। ਰਾਵਰ ਕਰਨੋ ਆਨਿ ਕਰਿ ਡੇਰੇ'। ਬਿਧੀਚੰਦ ਸਭਿ ਗਾਥ ਸੁਨਾਈ। 'ਸਤਿਗੁਰ ਉਚਿਤ ਵਸਤੁ ਇਸ ਥਾਈਂ ॥ ੩੨ ॥ ਮੈਂ ਜਾਨੌਂ ਕੈ ਤੂੰ ਲਖਿ ਪਾਵਹੁ[1]।ਨਹੀਂ ਪੰਚਮੇ ਕਰਨ ਸੁਨਾਵਹੁ[2]। ਬਲੀ ਤੁਰੰਗ ਸ਼ਾਹੁ ਕੇ ਪਯਾਰੇ। ਹੁਯੋ ਚਹੈਂ ਸ਼੍ਰੀ ਗੁਰ ਅਸਵਾਰੇ ॥ ੩੩ ॥ ਕਿਮ ਪਹੁੰਚਹੁ ਮੈਂ ? ਜੁਗਤਿ ਬਤਾਵਹੁ। ਕਿਮ ਨਿਕਸਹਿੰ ਸਭਿ ਭੇਦ ਬੁਝਾਵਹੁ। ਤੂੰ ਪੁਰਿ ਬਸਹਿੰ ਲਖਹਿੰ ਸਭਿਕਾਹੂ[3]।ਕਿਸ ਥਲ ਖਰੇ, ਰਹਿਤ ਕੋ ਪਾਹੂ ? ॥ ੩੪ ॥ ਕਹਾਂ ਨਾਮ ਜੋ ਰਹੈ ਦਰੋਗਾ ?। ਭਕਰਾਈ ਹਿਤ ਕੇਤਿਕ ਲੋਗਾ ?'। ਸੁਨਿ ਜੀਵਣ ਮਨ ਮਹਿੰ ਬਿਸਮਾਯੋ। 'ਦੁਸ਼ਤਰ ਕਾਜ ਕਰਨ ਹਿਤ ਆਯੋ ॥ ੩੫ ॥ ਸੈਮਨ ਬੁਰਜ ਸ਼ਾਹੁ ਕੋ ਬਾਸਾ। ਚਪਲ ਤੁਰੰਗਨ ਪਾਸ ਨਿਵਾਸਾ। ਨਰਨ ਸੈਂਕਰੇ ਕੀ ਰਖਵਾਰੀ। ਸੇਵਕ ਸੇਵ ਕਰਹਿੰ ਤਿਨ ਭਾਰੀ॥੩੬॥ ਪੌਰ ਅਨੇਕਨਿ ਕੇ ਰਹਿੰ ਅੰਤਰ[4]। ਗਨ ਭਟ ਸ਼ਸਤ੍ਰਨਿ ਸਹਤਿ ਨਿਰੰਤਰ।ਸੋਂ ਧੋਖਾਨ ਜੁ ਨਾਮ ਦਰੋਗਾ।ਜਿਸ ਕੇ ਅਨੁਸਾਰੀ ਬਹੁ ਲੋਗਾ ॥ ੩੭ ॥ ਕਿਸ ਹੀ ਬਿਧਿ ਜੋ ਨਹਿੰ ਬਨਿ ਆਵੈ[5]। ਤੂੰ ਕਰਿ ਲੇਹਿੰ ਜਿ ਸਤਿਗੁਰ ਭਾਵੈ। ਅਗਮ ਥਾਨ ਕਿਮ ਪਹੁੰਚਨਿ ਪਾਸ। ਕਹਾਂ ਸੁ ਲੈ ਕੈ ਜਾਨਿ ਅਵਾਸ[6] ॥੩੮॥ ਗੁਰ ਦੁਰਗਮ ਕੋ ਸੁਗਮ ਬਨਾਵੈਂ। ਅਬਲ ਥਲੀ ਕਰਿ ਬਲ ਨਿਬਲਾਵੈ। ਅਪਰ ਕੌਨ ਪਹੁੰਚਹਿ ਤਹਿੰ ਜਾਈ। ਹੁਇ ਤਸਕਰ ਲੈ ਚਲਹਿ ਪਲਾਈ' ॥ ੩੯ ॥ ਸੁਨਿ ਬਿਧੀਆ ਕਹਿ 'ਗੁਰੂ ਭਰੋਸੇ। ਮੈਂ ਚਲਿ ਆਯੋ ਏਤਿਕ ਕੋਸੇ। ਸਭਿ ਕਾਰਜ ਕਰਿ ਲੇਹਿੰ ਸੁਖਾਰੇ। ਕਹਾਂ ਹਰਨ ਹਯ ਸ਼ਾਹੁ ਬਿਚਾਰੇ ॥ ੪੦ ॥ ਦੂਬ ਖੁਰਚਨਾ ਇਕ ਕਰਿ ਦੀਜੈ'।–ਪੁਰਹੁੰ ਮਨੋਰਥ–ਥਾਕ ਕਹੀਜੈ'। ਜੀਵਣ ਕਹਯੋ 'ਦੇਉਂ ਕਰਿ

[1]ਤੂੰ ਤੇ ਮੈਂ ਹੀ ਜਾਣੀਏਂ। [2]ਹੋਰ ਪੰਜਵਾਂ ਕੌਨ (ਤੀਸਰਾ ਆਦਮੀ ਭੇਤ) ਨਾ ਜਾਣੇ। [3]ਸਭ ਕਿਸੇ ਨੂੰ। [4]ਅਨੇਕਾਂ ਡਿਉਢੀਆਂ ਦੇ ਅੰਦਰ ਰਹਿੰਦੇ ਹਨ। [5]ਜੇ (ਗਲ) ਨਹੀਂ ਬਣ ਆਵਣੀ। [6](ਘੋੜੇ) ਲੈ ਕੇ ਘਰ ਜਾਣਾ ਕਿਵੇਂ ਹੋਵੇ। [7]ਘਾਹ ਖੋਰਣ ਵਾਲਾ(ਰੰਬਾ)ਇਕ ਬਣਾ ਦੇਹੁ। [8]ਪੂਰਾ ਹੋਵੇ।

ਆਛੇ। ਅਪਰ ਵਸਤੁ ਲੀਜਹਿ ਚਿਤ ਬਾਂਛੇ' ॥ ੪੧ ॥ ਬਿਧੀਆ ਕਹੈ 'ਅਪਰ ਨਹਿੰ ਚਾਹੁ।ਬਾਂਛਤਿ ਹੁਤੋ ਕਹਨੋ ਤੁਵ ਪਾਹੁ'। ਇਮ ਕਹਿ ਸੁਪਤਨੋ ਸੁਖ ਕੋ ਪਾਇ । ਜੀਵਣ ਲਗਨੋ ਕਰਨਿ ਹਰਖਾਇ ॥ ੪੨ ॥ ਲੈ ਆਛੇ ਲੋਹਾ ਤਿਨ ਘਰਨੋ । ਦਸਤਾ ਕਾਸ਼ਟ ਕੋ ਕਰਿ ਜਰਨੋ।ਪ੍ਰਾਤਿ ਹੋਤਿ ਲੌ ਕਰਿ ਕੈ ਤਯਾਰੀ । ਬਿਧੀਚੰਦ ਕੇ ਧਰਨੋ ਅਗਾਰੀ ॥੪੩॥ ਦੇਖਤਿ ਹਰਖਨੋ'ਆਛੇ ਕਰਨੋ' । 'ਸੱਤਿਨਾਮ' ਕਹਿ ਕਰ ਮਹਿੰ ਧਰਨੋ । ਹਿਤ ਬੰਧਨ ਕੋ ਲੈ ਇਕ ਜਾਰੀ[1] । ਨਗਰ ਵਹਿਰ ਗਮਨਨੋ ਮਤਿ ਭਾਰੀ ॥ ੪੪ ॥ ਐਰਾਵਤੀ[2] ਕੀਨਿ ਇਸ਼ਨਾਨਾ । ਮੁਖ ਤੇ ਜਪੁਜੀ ਪਾਠ ਬਖਾਨਾ।ਨਿਸ ਕੀ ਜਮੀ ਦੂਰਬਾ[3]ਜਹਾਂ। ਖੁਰਚਨ ਲਗਨੋ ਜਾਇ ਕਰਿ ਤਹਾਂ ॥੪੫॥ ਉਰ ਗੁਰ ਧਯਾਨ, ਬਦਨ ਗੁਰ ਬਾਨੀ । ਗੁਰ ਕੋ ਹਯ ਲਖਿ ਸੇਵਾ ਠਾਨੀ । ਅਧਿਕ ਪ੍ਰੀਤਿ ਤੇ ਕਰਤਿ ਬਟੋਰਨ । ਹਰਿਤ, ਰੁਚਿਰ ਕੀਨਸਿ ਹਿਤ ਬੋਰ ਨ[*] ॥੪੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਬਿਧੀ ਚੰਦ ਲਾਹੁਪੁਰਿ ਆਗਮਨ' ਪ੍ਰਸੰਗ ਬਰਣਨੰ ਨਾਮ ਖਸ਼ਟ ਬਿੰਸਤੀ ਅੰਸੁ ॥ ੨੬ ॥

੨੭. [ਭਾਈ ਬਿਧੀ ਚੰਦ ਘਸਿਆਰੇ ਦੇ ਰੂਪ ਵਿੱਚ]।

ਦੋਹਰਾ ॥ ਗੁਰਬਾਨੀ ਪਢਿ ਖੁਰਚਤੋ ਜਮੀ ਜਾਮਨੀ ਜੋਇ[4] । ਕਰਤਿ ਬਟੋਰਨ ਟੋਰ ਕਰਿ[5] ਬਹੁ ਠੌਰਨ ਤੇ ਸੋਇ ॥ ੧ ॥ ਚੌਪਈ ॥ ਜਥਾ ਬਿਛੁਰਜਮਣਿ[6] ਕੋ ਬਰਣ । ਤਥਾ ਦੂਰਬਾ[7] ਸ਼ੁਭ ਮਨ ਹਰਣ । ਕਰਿ ਇਕੱਤ੍ਰ ਸਿਰ ਲੀਨਿ ਉਠਾਇ । ਸਨੈ ਸਨੈ ਚਲਿ ਪੁਰਿ ਮਹਿੰ ਆਇ ॥ ੨ ॥ਗਮਨਨੋ ਪੁਨ ਬਜ਼ਾਰ ਕੀ ਓਰ । ਸਨਮੁਖ ਮਹਾਂ ਦੁਰਗ ਕੇ ਪੌਰ । ਤ੍ਰਿਣ ਕੋਮਲ ਅਰੁ ਸੁੰਦਰ ਰੰਗ । ਨਰ ਬਿਰਮਾਇ[8] ਕਹੈਂ ਇਹ ਸੰਗ ॥੩॥ 'ਜੋ ਬੇਚਤਿ ਹੈ ਮੋਲ ਭਨੀਜੈ । ਲੇਹੁ ਨਗਦ, ਇਹੁ ਹਮ ਕੋ ਦੀਜੈ' । ਸੁਨਿ ਬਿਧੀਆ ਤਿਨ ਕੇ ਸੰਗ ਕਹੈ । 'ਇਸ ਕੋ ਮੋਲ ਰਜਤਪਣ[10] ਅਹੈ' ॥੪॥ ਭੂਸ਼ਨ ਹੋਤਿ ਦੇਤਿ ਨਹਿ ਕੋਈ। ਚਲਨੋ ਜਾਤਿ ਆਗੇ ਕਹੁ ਸੋਈ। ਰਹਨੋ ਦਿਵਸ ਜਬਿ ਘਟਿਕਾ ਚਾਰੀ । ਪਹੁੰਚ ਦੁਰਗ ਕੇ ਪੌਰ ਅਗਾਰੀ ॥ ੫ ॥ ਇਤਨੇ ਮਹਿੰ ਸੰਧੇ ਖਾਂ

---

[1]ਇਕ ਜਾਲੀ ਲਈ (ਘਾਹ) ਬੰਨ੍ਹਣ ਲਈ । [2]ਰਾਵੀ ਵਿਚ । [3]ਰਾਤ ਦਾ ਢੁੱਠਿਆ ਹੋਇਆ (ਨਰਮ) ਦੂਬ ਦਾ ਘਾਹ । [4]ਹਰੇ ਹਰੇ ਤੇ ਸੁਹਣੇ ਬਹੁਤੇ ਪ੍ਰੇਮ ਨਾਲ (ਪੱਠੇ ਕੱਠੇ) ਕੀਤੇ । [5]ਜੋ ਰਾਤ ਦਾ ਉਗਿਆ ਹੋਇਆ ਸੀ । [6]ਟੇਲ ਕੇ । [7]ਭਾਵ ਹਰੇ ਰੰਗ ਦਾ ਹੈ। [ਬਿਛੁਰਜ ਮਣਿ=ਲਹਸਨੀਆਂ । ਸੰਸ:, ਵੈਦੂਰਯ੍ਹ ਮਣਿ । ਅੰਗ੍ਰੇਜ਼ੀ ਕੋਸ਼ਕਾਰ ਇਸ ਨੂੰ 'ਲੈਪਿਸ ਲਾਜ਼ੁਲੀ' ਤੇ 'ਕੈਟਸਆਈ'(ਲਸਨੀਆਂ) ਦੱਸਦੇ ਹਨ। ਰੰਗ ਧੂਮ੍ਰ ਵੀ ਲਿਖਿਆ ਹੈ, ਪਰ ਪੱਛਮੀ ਦੱਸਦੇ ਹਨ ਕਿ ਰੰਗ ਨੀਲਾ, ਸਾਵਾ, ਊਦਾ, ਲਾਲ ਟਿਮਕਣਿਆਂ ਦਾ ਵੀ ਹੁੰਦਾ ਹੈ]। [8]ਤਿਨ੍ਹਾਂ ਵਾਲਾ ਘਾਹ, ਖੱਬਲ । [9]ਲੁਭਾ ਕੇ । [10]ਇਕ ਰੁਪੱਯਾ । *ਪਾ:—ਬੋਰਨ । ਕੋਰਨ ।

ਆਧੇ। ਹਯਨਿ ਸੇਵ ਪਰ ਜੋ ਠਹਿਰਾਧੇ। ਨਰ ਗਨ ਸੰਗ ਸੁ ਨਿਕਸਜੋ ਪੌਰ। ਬਿਧੀਚੰਦ ਦੇਖਜੋ ਤਿਸ ਓਰ ॥ ੬ ॥ ਬੂਝਜੋ ਨਰਨ ਸੰਗ 'ਇਹੁ ਕੌਨ ?। ਆਵਤਿ ਧਰੇ ਭਲੇ ਪਟ ਜੌਨ[1]'। ਲੋਗਨ ਕਹਜੋ 'ਦਰੋਗਾ ਅਹੈ। ਸ਼ਾਹੁ ਤੁਰੰਗਨ ਪਰ ਇਹੁ ਰਹੈ' ॥ ੭ ॥ ਸੁਨਿ ਕਰਿ ਉਰ ਮਹਿੰ ਭਧੋ ਅਨੰਦ। ਕਹਜੋ 'ਧੰਨ ਸ਼੍ਰੀ ਹਰਿਗੋਵਿੰਦ। ਪ੍ਰਥਮ ਦਿਵਸ ਹੀ ਮੇਲਾ ਕਿਧੋ'। ਸਨੈ ਸਨੈ ਚਲਿ ਤਿਸ ਢਿਗ ਗਧੋ ॥ ੮ ॥ ਸੋਂਧੇਖਾਨ ਪਿਖੇ ਤ੍ਰਿਣ ਐਸੇ। ਬ੍ਰਿੰਦ ਬਿਛੁਰਧਮਣਿ ਹੈ ਜੈਸੇ। ਮਨ ਬਿਰਮਾਧੇ ਨਿਕਟਿ ਹਕਾਰਾ। ਨਿਜ ਸੈਗਨਿ ਕੇ ਸੰਗ ਉਚਾਰਾ ॥ ੯ ॥ 'ਇਹੁ ਤ੍ਰਿਣ ਚਾਰੁ[2], ਨ ਅਸ ਕਬਿ ਹੇਰੇ। ਨਫਰ ਨ ਆਨਹਿੰ, ਅਹੈਂ ਘਨੇਰੇ[3]। ਇਹ ਦਿਲਬਾਗ ਉਚਿਤ ਹੈਂ ਖੈਬੇ। ਮੋਲ ਕਰਾਇ ਕਰਹੁ ਨਿਜ ਲੈਬੇ' ॥ ੧੦ ॥ ਬਿਧੀਏ ਨਿਕਟਿ ਗਧੇ ਸੁਖ ਮਾਨ। ਲੇ ਕਰ ਮਹਿੰ ਪਿਖਿ ਸੋਂਧੇਖਾਨ। ਰਿਦੇ ਪ੍ਰਸੰਨ ਹੋਇ ਕਰਿ ਬੋਲਾ। 'ਕਹੁ ਘਾਹੀ! ਕਮ ਦਿਹਿੰ ਇਸ ਮੋਲਾ?॥੧੧॥ਨੀਕੋ ਥਾਨ ਕਹੂੰ ਤੇ ਲਮਾਵਾ। ਹਮ ਆਗੇ ਨਹਿੰ ਕਬਿ ਦਰਸਾਵਾ। ਸ਼ਾਹੁ ਹਯਨਿ ਕੇ ਖੈਬੇ ਜੋਗ। ਅਰੁ ਤੂੰ ਦਿਖੀਯਤਿ ਆਛੋ ਲੋਗ' ॥੧੨॥ ਕਹਿ ਬਿਧੀਆ 'ਤੁਮ ਕਦਰ ਸ਼ਨਾਸ[4]। ਬਡ ਬੁਧਿ ਰਹਹੁ ਸ਼ਾਹੁ ਕੇ ਪਾਸ। ਮਮ ਉਰ ਬਿਖੈ ਕਾਮਨਾ ਘਨੀ। ਸਾਚੋ ਪਾਤਿਸ਼ਾਹ ਜਗ ਧਨੀ ॥ ੧੩ ॥ ਤਿਨ ਕੇ ਤੁਰੰਗ* ਤ੍ਰਿਣਨ ਕੋ ਖਾਇਂ। ਇਸ ਹਿਤ ਕੀਨੋ ਅਧਿਕ ਉਪਾਇ। ਸਲਿਤਾ ਤਟ ਜਹਿੰ ਸ਼ੁਭ ਥਲ ਹੇਰੇ। ਤਹਿੰ ਚਿਰਕਾਲ ਸੁ ਪ੍ਰੇਮ ਬਡੇਰੇ ॥ ੧੪ ॥ ਜਮੀ ਜਾਮਨੀ ਦੂਬ ਨਵੀਨ। ਬੁਧਿ ਬਲ ਧਰੇ ਬਟੋਰਨ ਕੀਨਿ। ਮਮ ਉਰ ਭਈ ਭਾਵਨਾ ਪੂਰੀ। ਪਹੁੰਚੇ ਉਚਿਤ ਥਾਨ ਇਹ ਰੂਰੀ[5] ॥ ੧੫ ॥ ਦੋਹਰਾ ॥ ਤੁਰੰਗ ਸਚੇ ਪਤਿ ਸ਼ਾਹ ਕੋ ਜੋ ਕਰਿ ਮਮ ਤ੍ਰਿਣ ਖਾਹਿ। ਦੇਹੁ ਸੁ ਲੇਵੋਂ ਹਰਖ ਧਰਿ ਨਾਂਹਿ ਕਰੋਂ ਮੈ ਨਾਂਹਿ'॥ ੧੬ ॥ ਚੌਪਈ ॥ ਸੁਨਿ ਪ੍ਰਸੰਨ ਸੋਂਧੇ ਖਾਂ ਭਧੋ। ਗਿਰਾ ਮਧੁਰਜਨੁ ਮੋਹਨਿ ਕਧੋ। ਲੇ ਨਿਜ ਸੰਗ ਦੂਰਗ ਮੈਂ ਗਮਨਜੋ । ਲਖਿ ਘਾਹੀ[6] ਟੋਕਜੋ ਨਹਿੰ ਕਵਨਜੋ[7] ॥ ੧੭ ॥ ਜਹਿੰ ਗੁਲਬਾਗ ਦੂਤਿਧ ਦਿਲਬਾਗ।ਰੇਸ਼ਮ ਡੋਰਨ ਕੋ

---

[1]ਜੋ ਭਲੇ ਭਲੇ ਕਪੜੇ ਪਾਈ ਆਉਂਦਾ ਹੈ ? [2]ਸੁਹਣੇ ਹਨ ! [3](ਚਾਹੇ) ਨੌਕਰ ਹੈਨ ਬਹੁਤ। [4]ਕਦਰ ਪਛਾਣਨ ਵਾਲੇ ਹੋ। [5]ਥੋੜ੍ਹਾ ਥਾਂ ਤੇ ਇਹ ਸੋਹਣਾ (ਘਾਹ) ਪਹੁੰਚੇ। [6]ਘਸਿਆਰਾ ਜਾਣ ਦੇ। [7]ਕਿਸੇ ਨੇ ਹਟਕਿਆ ਨਾ।

*ਏਥੇ ਏਥੇ ਚਤੁਰਾਈ ਨਾਲ਼ ਬਿਧੀ ਚੰਦ ਘੋੜੇ ਨੂੰ ਗੁਰੂ ਜੀ ਦਾ ਕਹਿ ਰਿਹਾ ਹੈ।

ਸੰਗ ਲਾਗ[1]। ਮ੍ਰਿਦੁਲ ਸਥਾਨ ਖਰੇ ਗੁਨ ਖਰੇ[2]। ਤਨ ਕੋ ਚਹੁ[3] ਨਹਿੰ ਲਾਗਨਿ ਪਰੇ॥੧੮॥ਮੂਤ੍ਰ,ਪੁਰੀਖ[4] ਦਾਸ ਲੇਂ ਉਚੇ।ਲਗਨ ਨ ਦੇਤਿ,ਥਾਨ ਰਖਿ ਸੁਚੇ। ਸੋਂਧੇ ਖਾਨ ਭਨਸੋ 'ਇਨ ਪਾਵਹੁ। ਝਾਰਿ ਭਲੇ ਇਨ, ਹਟਿ ਕਰਿ ਆਵਹੁ'॥ ੧੯॥ ਬਿਧੀਏ ਸੁਨਿ ਢਿਗ ਹ੍ਵੈ ਤ੍ਰਿਣ ਡਾਰੇ। ਬਾਰ ਬਾਰ ਨੀਕੇ ਤਬਿ ਝਾਰੇ।ਗੁਰੁ ਪੂਰੇ, ਹਯ ਖਾਵਤਿ ਐਸੇ।ਹੁਤੇ ਛੁਧਤਿ ਇਕ ਬਾਸੁਰ ਜੈਸੇ॥੨੦॥ ਉਠਸੋ ਤੁਰੰਗਨ ਕੇ ਪਗ ਪਰਸੋ। ਸਭਿਨਿ ਸੁਨਾਵਤਿ ਬਾਕ ਉਚਰਸੋ। 'ਸਾਚੇ ਪਾਤਸ਼ਾਹਿ ਕੇ ਘੋਰੇ। ਬੰਦਨੀਯ ਹਮ ਕੋ ਕਰ ਜੋਰੇ'॥ ੨੧॥ ਏਕ ਰਜਤਪਣ ਦੀਨਿ ਦਰੋਗੇ। ਆਛੇ ਜਾਨਿ ਅਧਿਕ ਹੀ ਜੋਗੇ[5]। ਨਿਕਸਤਿ ਦੁਰਗ ਦੇਖਿ ਚਹੁੰ ਓਰੇ।–ਮੁਸ਼ਕਲ ਮਹਾਂ ਨਿਕਸਨੇ ਘੋਰੇ–॥ ੨੨॥ ਆਨਿ ਬਜ਼ਾਰ ਟਕੇ ਤਿਸ ਲੀਨਿ। ਰੰਕਨ ਬ੍ਰਿੰਦ ਖਰਾਇਤ ਦੀਨਿ। ਤਿਮਰ ਭਏ ਜੀਵਣ ਕੇ ਧਾਮ। ਖਾਨ ਪਾਨ ਕੀਨਸਿ ਬਿਸਰਾਮ॥ ੨੩॥ ਜਾਗਸੋ ਰਹੀ ਜਾਮਨੀ ਜਾਮੂ[6]। ਸਿਮਰਤਿ ਸ਼੍ਰੀ ਸਤਿਗੁਰੁ ਸਤਿਨਾਮੂ। ਅਰਣੋਦੈ[7] ਨਿਕਸਸੋ ਪੁਰਿ ਛੈਰਿ। ਗਯੋ ਤ੍ਰਿਣਨਿ[8] ਕੋ ਸਲਿਤਾ ਓਰ॥੨੪॥ ਮਨ ਕੋ ਹਰਤਿ ਹਰਿਤ ਮ੍ਰਿਦੁ ਖੂਬ[9]। ਦੇਖਿ ਸੁਥਲ ਕੋ ਖੁਰਚਤਿ ਦੂਬ। ਖੋਜਿ ਖੋਜਿ ਕਰਿ ਫਿਰਿ ਸ਼ੁਭ ਠੌਰੀ।ਖੋਦਿ ਖੋਦਿਕਰਿ ਅਖਲ ਬਟੋਰੀ॥੨੫॥ ਸਿਰ ਧਰਿ ਕਰਿ ਪੁਰਿ ਮਹਿੰ ਚਲਿ ਆਯੋ। ਪੌਰ ਦੁਰਗ ਕੇ ਅੱਗੂ ਸਿਧਾਯੋ। ਪਿਖਿ ਜੋ ਮੋਲ ਲੇਨਿ ਹਿਤ ਚਹੈ। 'ਏਕ ਰਜਤਪਣ ਦਿਹੁ' ਤਿਸ ਕਹੈ॥ ੨੬॥ ਨਹਿੰ ਕੋ ਲੇਤਿ ਚਲਸੋ ਤਹਿੰ ਆਯੋ। ਜਹਾਂ ਦੁਰਗ ਕੇ ਪੌਰ ਸੁਹਾਯੋ। ਜ਼ਬਿ ਦਿਨ ਬਾਕੀ ਘਟਿਕਾ ਚਾਰੀ। ਸੋਂਧੇ ਖਾਂ ਨਿਕਸਸੋ ਤਬਿ ਦ੍ਵਾਰੀ॥੨੭॥ ਖਰੋ ਰਹਸੋ ਤ੍ਰਿਣ ਸੀਸ ਉਠਾਏ। ਧਰਿ ਉਡੀਕ ਨਿਜ ਦਾਵ ਲਗਾਏ। ਪਿਖੇ ਦਰੋਗੇ ਦ੍ਰਿਗ ਤ੍ਰਿਣ ਹਰੇ।ਉਚਿਤ ਹਯਨਿ ਕੇ ਖੈਬੇ ਖਰੇ॥੨੮॥ ਕਰਿ ਗੁਹਾਰ ਕੋ ਨਿਕਟਿ ਬੁਲਾਯੋ। ਕੀਨਿ ਚਿਨਾਰਿ–ਪ੍ਰਥਮ ਇਹੁ ਲਸਾਯੋ–। 'ਸਾਧ ਸਾਧ' ਹਰਖਾਇ ਬਖਾਨੈ। 'ਤ੍ਰਿਣ ਸ਼ੁਭ ਠੌਰ ਬਟੋਰਤਿ ਆਨੈ'॥ ੨੯॥ ਲੈ ਕਰਿ ਸੰਗ ਗਯੋ ਹਯ ਪਾਹੀ। ਪਾਯਹੁ ਝਾਰ ਚਾਹਿ ਕਰਿ ਖਾਹੀਂ। 'ਸਾਚੇ ਪਾਤਸ਼ਾਹੁ ਕੇ ਘੋਰੇ'। ਇਮ ਕਹਿ ਨਮੋ ਕੀਨਿ ਪਗ ਓਰੇ॥ ੩੦॥

[1]ਬੱਧੇ ਹੋਏ। [2]ਖੜੇ ਸਨ ਚੰਗੇ ਗੁਣਾਂ ਵਾਲੇ। [3]ਦਾਗ। [4]ਲਿੱਦ। [5](ਘਾਹ) ਬਹੁਤ ਹੀ ਚੰਗਾ ਤੇ (ਘੋੜਿਆਂ ਦੇ) ਲਾਇਕ ਜਾਣਕੇ। [6]ਪਹਿਰ ਰਾਤ ਰਹੀ। [7]ਸੂਰਜ ਚੜ੍ਹੇ। [8]ਘਾਹ ਲਈ। [9]ਹਰਾ, ਕੂਲਾ ਤੇ ਚੰਗਾ (ਘਾਹ), ਮਨ ਨੂੰ ਹਰਨ ਵਾਲਾ

ਸਹਿਤ ਦਿਲਾਸੇ ਕਰ ਕੋ ਫੇਰਾ। ਰੁਖ ਕਰਿ ਫੁਰਕਤਿ ਭਾ ਤਿਸ ਬੇਰਾ। ਜਾਨਿ ਸ਼ਕੁਨ ਸ਼ੁਭ[1] ਪੁਨ ਕਰਿ ਨਮੋ।ਮੋਲ ਦਰੋਗੇ ਦਿਯ ਤਿਸ ਸਮੋ॥੩੧॥ ਆਨਿ ਬਜ਼ਾਰ ਟਕੇ ਤਬਿ ਲੀਨਿ। ਹੋਤੁ ਖਰਾਇਤ ਰੈਕਨ ਦੀਨਿ।–ਨਹੀਂ ਤੁਰਕ ਘਰ ਕੋ ਕੁਛ ਖਾਊਂ। ਲੂਣਹਰਾਮੀ ਖਾਇ ਕਹਾਊਂ ॥ ੩੨ ॥ ਮੈਂ ਗੁਰ ਹੇਤੁ ਲਿਜਾਨੋ ਘੋਰਾ।ਅਚੌਂ ਨ ਬਦਨ ਸ਼ਾਹੁ ਕੋ ਥੋਰਾ[2]।ਤਨਕ ਪਾਪਕੀ ਜੋ ਕ੍ਰਿਤ ਮਾਂਹੀ। ਸੁਮਤਿ ਬਿਚਾਰਤਿ,ਕਰਹਿ ਸੁ ਨਾਂਹੀ॥੩੩॥ਕਰਿ ਹੰਕਾਰ ਸ਼ਾਹੁ ਬਡ ਜ਼ੋਰਾ।ਛੀਨਸੋ ਪ੍ਰਥਮ ਗੁਰੂ ਕੋ ਘੋਰਾ।ਮੈਂ ਬੁਧਿ ਬਲ ਕਰਿਪਲਟਾ ਲੈ ਹੌਂ। ਮਹਾਂ ਤੁਰੰਗ ਜਾਇ ਕਰਿ ਦੈ ਹੌਂ ॥ ੩੪ ॥ ਰਾਖਨਿ ਕੋ ਸਮਰਥ ਗੁਰ ਪੂਰੋ। ਹਤਹਿਂ ਸ਼ੱਤ੍ਰੁ ਚਢਿ ਕਰਿ ਅਸੁ ਰੂਰੇ[3]–।ਇੱਤ੍ਰਾਦਿਕ ਬਿਚਾਰ ਕਰਿ ਉਰ ਮੈਂ। ਘਰ ਜੀਵੱਣ ਕੇ ਜਾਇ ਤਿਮਰ ਮੈਂ ॥ ੩੫ ॥ ਖਾਨ ਪਾਨ ਕਰਿ ਨਿਸਾ ਬਿਤਾਵੈ। ਅਰਣੋਦੈ ਕੋ ਵਹਿਰ ਸਿਧਾਵੈ। ਦਿਵਸ ਰਹੈ ਜਬਿ ਘਟਿਕਾ ਚਾਰੀ। ਤ੍ਰਿਣ ਲੈ ਪਹੁੰਚਹਿ ਪੌਰ ਅਗਾਰੀ ॥੩੬॥ ਪਿਖਿ ਉੱਤਮ ਕੋ ਲੇਤਿ ਦਰੋਗਾ। ਕਰਹਿਂ ਸਰਾਹਨਿ ਸਗਰੇ ਲੋਗਾ। ਜਬਹਿ ਦਿਵਸ ਖਟ ਸਪਤ ਬਿਤਾਏ। ਹਯ ਬੋਲਹਿਂ ਪਿਖਿ ਘਾਸ, ਲਿਜਾਏ[4] ॥ ੩੭ ॥ ਦੇਤਿ ਦਿਲਾਸੋ ਨਿਤ ਕਰ ਫੇਰਹਿ।ਸੋਂਧੇ ਖਾਂ ਹਰਖਤਿ ਹਿਤਹੇਰਹਿ।ਬੂਝਤਿ‘ਨਾਮ ਬਤਾਵਹੁ ਮੋਹੀ। ਰਹੌਂ ਕਿ ਨਹੀਂ ਜਿ ਰਾਖਹਿਂ" ਤੋਹੀ ?’ ॥੩੮॥ਬਿਧੀਚੰਦ ਤਬਿ ਸੁਨਤਿ ਬਖਾਨ। ‘ਨਾਮ ਕਸੇਰਾ[6] ਕਹੈਂ ਸੁਜਾਨਾ।ਪੁਰਿ ਮਹਿਂ ਜਬਿ ਕੋ ਆਨਿ ਪ੍ਰਵੇਸ਼ਾ। ਤ੍ਰਿਣ ਆਨਤਿ ਮ੍ਰਿਦੁ ਹਰਿਤ ਵਿਸ਼ੇਸ਼ਾ[7] ॥ ੩੯ ॥ ਸਾਚੇ ਪਾਤਿਸ਼ਾਹੁਹਯ ਜੋਗ। ਬਿਰਮਹਿ[8] ਅਪਰ ਹੇਰ ਕਰਿ ਲੋਗ॥ਸੁਨਹਿਂ ਮੋਲ ਤਬਿ ਕੋਇ ਨ ਲੇਤਿ। ਨਿਤ ਪ੍ਰਤਿ ਆਇ ਤੁਮਹਿਂ ਕੋ ਦੇਤਿ ॥ ੪੦ ॥ ਯਾਂਤੇ ਚਾਕਰ ਰਖਹੁ ਬਨਾਈ। ਨਿਤ ਪ੍ਰਤਿ ਹੇਰਹੁ ਸੇਵ ਸਵਾਈ। ਦਰਬ ਲੋਭ ਤੇ ਮੈਂ ਨਹਿਂ ਕਰਿਹੌਂ। ਅਪਰ ਨ ਲਾਲਚ ਮਨ ਮਹਿਂ ਧਰਿ ਹੌਂ ॥ ੪੧ ॥ ਲਖਿ ਸਾਚੇ ਪਤਿਸ਼ਾਹੁ ਤੁਰੰਗ। ਸੇਵਾ ਕਰਹੁ ਪ੍ਰੇਮ ਕੇ ਸੰਗ। ਕਬਿਹੁੰ ਹਾਸਲ ਹੋਇ ਮੁਰਾਦ। ਟਹਿਲ ਹਯਨਿ ਕੀ ਜਾਇ ਨ ਬਾਦ[9] ॥ ੪੨ ॥ ਸੁਨਤਿ ਦਰੋਗ।

---

[1](ਘੋੜਿਆਂ ਦਾ ਹਿਤ ਕਰਨਾ ਰੂਪ) ਸ਼ੁਭ ਸ਼ਗਨ। [2]ਥੋੜਾ ਮਾੜੂ ਭੀ। [3]ਮੁਹਣੇ ਘੋੜੇ ਤੇ। [4](ਜਦ) ਲੈ ਜਾਵੇ (ਘਾਸ)। [5](ਨੌਕਰ) ਰਖੀਏ ਤਾਂ। [6]ਭਾਵ ਪਸ਼ਿਆਰੇ ਤੋਂ ਹੈ। [ਪੰਜਾਬੀ, ਕੱਖ=ਘ੍ਰਿਣ, ਘਾਹ+ਓਰਾ=ਪ੍ਰੇ। ਘਾਹ ਲਿਆਉਣ ਵਾਲਾ। ਕਖੇਰਾ ਤੋਂ ਕਸੇਰਾ]। [7]ਹਰੇ ਬਹੁਤ। [8]ਲੁਭਾਂਵਦੇ ਹਨ। [9]ਬਿਅਰਥ ਨਹੀਂ ਜਾਵੇਗੀ।

ਹਰਖਿਤਿ ਹੋਵਾ। ਸੇਵ ਹਯਨਿ ਕੀ ਲਾਇਕ ਜੋਵਾ। ਰੋਜ਼ ਰਜਤਪਣ ਤਬਿ ਕਰਿ ਰਾਖਾ। ਕਰਿ ਤਾਗੀਦ ਫੇਰ ਬਚ ਭਾਖਾ ॥ ੪੩ ॥ 'ਕਰਿਬੋ ਟਹਿਲ ਹਯਨਿ ਕੇ ਜੋਗ। ਤੁਝ ਰਾਖਨੋ ਲਖਿ ਆਛੇ ਲੋਗ। ਖਰੀ ਚਾਕਰੀ ਅਪਨੀ ਲੇਹੋ। ਸੇਵ ਤੁਰੰਗਨ ਕੀ ਸ਼ੁਭ ਦੇਹੋ' ॥ ੪੪ ॥ ਕਹਿ ਬਿਧੀਆ 'ਕਹਿਬੋ ਮੈਂ ਕਹਾਂ[1]। ਦੇਖਿ ਲੇਹੁ ਜਬਿ ਹੋਵਹਿ ਮਹਾਂ। ਭਲੇ ਨਰਨਿ ਕੋ ਕਹਿਬੋ ਥੋਰਾ। ਅਪਨੋ ਕਹਨੋ ਨਿਬਾਹਤਿ ਓਰਾ[2]' ॥ ੪੫ ॥ ਰਹਨੋ ਹਯਨਿ ਢਿਗ ਸੇਵ ਕਮਾਵਹਿ।ਹਰਿਤ ਦੂਰਬਾ ਮ੍ਰਿਦੁ ਬਹੁ ਲਯਾਵਹਿ।ਜਥਿ ਲੌ ਵਹਿਰ ਰਹਿਤਿ, ਤ੍ਰਿਣ ਆਨਤਿ।ਪੁਨ ਅਹਿਨਿਸ ਸੇਵਾ ਹਯ ਠਾਨਤਿ ॥੪੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੋ 'ਬਿਧੀ ਚਦ ਚਾਕਰੀ ਗਹਿਨ' ਪ੍ਰਸੰਗ ਬਰਨਨੰ ਨਾਮ ਸਪਤ ਵਿੰਸਤੀ ਅੰਸੂ ॥ ੨੭ ॥

੨੮. [ਕਸੇਰੇ ਨੂੰ ਸ਼ਾਹ ਜਹਾਨ ਵਲੋਂ ਇਨਾਮ]।

ਦੋਹਰਾ ॥ ਰਹਨੋ ਹਯਨਿ ਢਿਗ ਤਬਿ ਕਹਨੋ 'ਪੌਰਦਾਰ ਜੋ ਬ੍ਰਿੰਦ। ਆਵਤਿ ਜਾਤਿ ਨ ਹਟਕ ਕੋ ਤੁਮ ਕਹਿ ਦੇਹੁ ਨਿਚਿੰਦ' ॥ ੧ ॥ ਚੌਪਈ ॥ ਸੰਗ ਦਰੋਗੇ ਕੇ ਸਭਿ ਪੌਰ। ਕਹਿਵਾਯਹੁ 'ਇਹ ਚਾਕਰ ਔਰ। ਖਾਸ ਸ਼ਾਹੁ ਕੇ ਹਯ ਪਰ ਰਹਨੋ। ਨੀਕੋ ਉਚਿਤ ਸੇਵ ਕੋ ਲਹਨੋ ॥ ੨ ॥ ਆਵਹਿ ਜਾਹਿ ਅਬੇਰ ਸਵੇਰ[3]ਨਹਿੰ ਬਰਜਹੁ ਇਸਕੋ ਕਬਿ ਹੇਰਿ'।ਪੌਰਨ ਤੇ ਨਿਸ਼ੰਗ ਤਬਿ ਹੋਵਾ। ਮਨਹੁੰ ਮਾਤਬਰ ਘਰ ਕੋ ਜੋਵਾ ॥ ੩ ॥ ਲਾਗਨੋ ਨਿਸ ਦਿਨ ਸੇਵਾ ਮਾਂਹਿ। ਹਯਨਿ ਪਾਸ ਕੋ ਛੋਰਹਿ ਨਾਂਹਿ। ਜੋਤਿਕ ਸੇਵਕ ਸੇਵਾ ਧਰੈਂ।ਸਭਿ ਕੇ ਥਾਉਂ ਆਪ ਹੀ ਕਰੈ ॥ ੪ ॥ ਸਭਿ ਕੋ ਸੁਖ ਹੋਯਹੁ ਹਰਖਾਵੈਂ। 'ਭਲੋ ਪੁਰਖ ਇਹੁ' ਕਹੈਂ ਸੁਨਾਵੈਂ। ਖਰੋ[4] ਖਰਖਰਾ[5] ਖਰੋ[6] ਕਰੈਤਾ। ਲੈ ਗਾਦੀ ਪਰ ਹਾਥ ਫਿਰੈਤਾ[7] ॥ ੫ ॥ ਬਦਨ ਨਾਸਕਾ ਪੌਂਛਤਿ ਆਛ। ਸੁੰਘ ਉਠਾਇ ਅੱਗੁ ਅਰੁ ਪਾਛੇ।ਮਸਤਕ, ਕਰਨ, ਜਾਤ, ਦ੍ਰਿਗ, ਗ੍ਰੀਵਾ[8]। ਪੌਂਛਤਿ ਉਦਰ ਹੋਇ ਬਹੁ ਨੀਵਾ[9] ॥੬॥ ਆਯੁਤ ਛਾਤੀ, ਪੀਠ ਬਡੇਰੀ। ਫੇਰਤਿ ਕਰ, ਦੇ ਜੋਰ ਹਥੇਰੀ[10]।ਪੁੱਠੇ[11]ਬਡੇ,ਪੁੰਛ ਸਟਕਾਰੀ[12]।ਬਾਰਬਾਰ ਕਰਧਾਰਿ ਸੁਧਾਰੀ[13] ॥ ੭ ॥ ਦਸਕ ਦਾਸ ਕੀ ਸੇਵ ਬਿਸਾਲਾ। ਸੰਭਾਰੀ ਠਾਨਤਿ ਸਭਿ ਕਾਲਾ।

---

[1]ਆਖਣ ਵਿਚ ਕੀ ਹੈ। [2]ਓੜ ਤਕ ਨਿਬਾਹੁੰਦ ਹਨ (ਭਲੇ ਲੋਕ)। [3]ਵੇਲੇ ਕੁਵੇਲੇ। [4]ਵੇਗ। [5]ਘੋੜੇ ਦੀ ਪਿੱਠ ਪੁਰ ਕੰਘੀ ਵਾਂਙੂ ਕਰਨ ਦਾ ਇਕ ਸੰਦ। [6]ਖਲੋਕੇ। [7]ਗੱਦੀ ਹੱਥ ਫਿਰ ਲੈਕੇ (ਘੋੜਿਆਂ ਦੇ ਸ਼ਰੀਰ ਤੇ) ਫੇਰਦਾ। [8]ਮੱਥਾ, ਕੰਨ, ਜੱਤ, ਨੇਤਰ ਤੇ ਗਰਦਨ। [9]ਨੀਵਾਂ ਹੋਕੇ ਢਿੱਡ ਪੁੰਝਦਾ ਹੈ। [10]ਤਲੀ ਦਾ ਜ਼ੋਰ ਦੇਕੇ। [11](ਘੋੜਿਆਂ ਦਾ) ਲੱਕ ਤੋਂ ਥੀ ਪਿਛਲਾ ਪਾਸਾ। [12]ਲਮਕਦੀ ਪੂਛ। [13]ਸੁਆਰਦਾ ਹੈ।

ਸਭਿਨਿ ਭਯੋ ਸੁਖ, ਕਰਹਿੰ ਸਰਾਹੁ। 'ਇਹੁ ਆਛੋ ਆਯੋ ਹਮ ਮਾਹੁ'। ॥ ੯॥ ਦੈ ਭੀਨਕ ਦਿਨ ਕਰਤਿ ਨਿਹਾਰਾ। ਸੋਂਧੇਖਾਨ ਪ੍ਰਸੰਨ ਉਚਾਰਾ। 'ਕਵਿਕਾ' ਦੋਨਿ ਉਤਾਰਨ ਧਰਨ। ਰਹੈ ਕਸੇਰੇ ਕੇ ਅਬਿ ਕਰਨਿ[1]॥ ੯॥ ਇਸ ਕੇ ਸੰਗ ਕਰਹਿੰ ਰੁਖ ਘੋਰੇ।ਬਾਸੁਰ ਨਿਸਾ ਨ ਸੋਵਹਿ ਥੋਰੇ।ਦੂਬ ਖੁਰਚਨੇ ਕਬਿ ਕਬਿ ਜਾਵਹੁ।ਮਰਦਨ ਪੈਂਛਨ ਸੇਵ ਕਮਾਵਹੁ'॥੧੦॥ਹਰਖਤਿ ਉਰ ਮਹਿੰ ਕਹਤਿ ਕਸੇਰਾ। 'ਸੁਨਹੁ ਦਰੋਗਾ ! ਕਹਿਬੋ ਮੇਰਾ। ਸੇਵ ਕਰਨ ਲਗਿ ਕਾਰਜ ਮੋਹੀ[2]। ਜਾਉਂ ਵਹਿਰ, ਕੈ ਅਸੁ ਢਿਗ ਹੋਹੀ[3]॥ ੧੧॥ ਸਾਚੇ ਪਾਤਸ਼ਾਹੁ ਹਯ ਸੇਵੌਂ। ਨਿਜ ਮੁਰਾਦ ਹਾਸਲ ਕਰਿ ਲੇਵੌਂ। ਅਪਰ ਕਰਹੁ ਕੈ ਨਾਂਹਿਨ ਕਰਹੁ। ਬੈਠੋ ਰਹਹੁ ਕਿਧੌਂ ਉਠਿ ਫਿਰਹੁ ॥ ੧੨ ॥ ਮੈਂ ਤੁਰੰਗ ਕੋ ਤੀਰ ਨ ਤਜਾਰੌਂ। ਇਕ ਸੇਵਾ ਕੋ ਤਤਪਰ ਲਾਰੌਂ[4]। ਸੋਂਧੇ ਆਦਿਕ ਮਾਨਵ ਸਾਰੇ। ਸੁਨਹਿੰ ਬਾਕ ਅਰੁ ਸੇਵ ਨਿਹਾਰੇਂ ॥ ੧੩ ॥ ਕਰਨੋ ਭਰੋਸਾ ਸੌਂਪਤਿ ਸੇਵ। ਮੂਰਖ ਅਪਰ ਨ ਜਾਨਹਿੰ ਭੇਵ। ਮਧੁਰ ਬਚਨ ਸਭਿ ਕੇ ਸੰਗ ਉਚਰੇ। ਬਿਨਾ ਦਿਏ ਸਕਲਨਿ ਮਨ ਹਰੇ[5] ॥੧੪॥ ਸਰਬ ਸਰਾਹਹਿੰ 'ਆਛੋ ਆਛੋ'। ਰਹਨਿ ਕਸੇਰੇ ਕੋ ਸੁਭ ਬਾਛੋ। ਕਵਿਕਾ ਦੇਨ ਰੁ ਕਾਜੈ[6] ਕਰਿਬੋ। ਕਾਜ ਸੰਭਾਰਤਿ ਭਾ ਜਬਿ ਸਰਬੋ ॥ ੧੫ ॥ ਲੈਨਿ ਦੁਰਬਾ ਬਾਹਿਰ ਗਯੋ। ਇਕ ਖਿੰਘਰ ਤਬਿ ਆਨਤਿ ਭਯੋ। ਦਿਨ ਤ੍ਰਿਣ ਗਨ ਮਹਿੰ ਰਾਖਿ ਛਪਾਈ। ਭਈ ਜਾਮਨੀ ਅਰਧ ਲਖਾਈ ॥ ੧੬ ॥ ਕਰਿ ਬਾਹਨ ਬਲ ਬੇਗ ਥਗਾਯੋ[7]। ਪਰਨੋ ਨਦੀ ਮਹਿੰ ਜਲ ਉਛਲਾਯੋ। ਸ਼ਬਦ ਬਿਲੰਦ ਦੁਰਗ ਮਹਿੰ ਸੁਨਨੋ। ਜਾਗੇ ਸੁਪਤਿ, 'ਸ਼ੋਰ ਕੋ'[8]ਭਨਨੋ[9]॥੧੭॥ਪਿਖਤਿ ਪਾਹਰੂ ਜਾਰਿ ਮਸਾਲੈਂ। 'ਕੋ ਜਲ ਮਹਿੰ ਬਡ ਸ਼ਬਦ ਉਠਾਲੈ ?'। ਖੋਜ ਰਹੇ ਪਾਯਹੁ ਕੁਛ ਨਾਂਹੀ। ਕਹੈਂ ਪਾਹਰੂ ਆਪਸ ਮਾਂਹੀ ॥ ੧੮ ॥ 'ਕੋ ਜਲ ਜੰਤੁ ਮੱਛ ਤੇ ਆਦਿ। ਨੀਰ ਉਛਾਲਿ ਉਠਾਯਹੁ ਨਾਦ'। ਸ਼ਾਹੁਜਹਾਂ ਸਹਿ ਬੇਗਮ ਜਾਗਾ। ਰੌਰਾ ਪਰਨੋ ਸੁਨਨਿ ਸਭਿ ਲਾਗਾ ॥ ੧੯ ॥ ਸਰਬ ਦੁਰਗ ਮਹਿੰ ਹ੍ਵੈ ਕਰਿ ਰੌਰਾ। ਨਹਿੰ ਕੁਛ ਲਖਨੋ ਪਰੈ, ਨਿਜ ਠੌਰਾ। ਕੋਤਿਕ ਕਹਤਿ 'ਕਿੰਗ਼ਰਾ

[1]ਲਗਾਮ। [2]ਹੱਥਾਂ ਵਿਚ। [3]ਸੇਵਾ ਕਰਨ ਤੋਂ ਮੇਰਾ ਕੰਮ ਹੈ। [4]ਬਾਹਰ ਜਾਵਾਂ ਭਾਵੇਂ ਘੋੜਿਆਂ ਪਾਸ ਹੋਵਾਂ। [5](ਕੁਝ) ਦਿਤੇ ਤੋਂ ਬਿਨਾ ਹੀ ਸਾਰਿਆਂ ਦੇ ਮਨ ਹਰ ਲਏ। [6]ਅਰਥ ਪਿੱਛੇ ਦੇ ਆਏ ਹਾਂ ਦੇਖੋ ਸ਼੍ਰੀ ਗੁਰ ਨਾ: ਪ੍ਰ: ਉ: ਅਧਯਾਯ ੪੨ ਅੰਕ ੭੫। [7]ਬਾਹਾਂ ਦਾ ਬਲ ਲਾਕੇ ਛੇਤੀ ਨਾਲ ਵਗਾਹ ਮਾਰਿਆ। [8]ਕਹਿਆ 'ਕੀ ਸ਼ੋਰ ਹੋਇਆ ਹੈ ?'

ਚਹਜੋ'। 'ਕੰਧ ਪੁਰਾਨੀ' ਕੇਚਿਤ ਕਹਜੋ ॥ ੨੦ ॥ ਦੈ ਘਟਿਕਾ ਲਗਿ ਸ਼ੋਰ ਮਚਾਏ। ਬਿਨ ਜਾਨੇ ਪੁਨ ਸਭਿ ਸੁਪਤਾਏ। ਰਹੋ ਪਾਹਰੂ ਬੋਲਤਿ ਘਨੇ। ਸ਼ਾਹਜਹਾਂ ਕੀ ਚੌਕੀ ਸਨੇ ॥੨੧॥ਬਿਧੀਚੰਦ ਬਹੁ ਦਾਵ ਬਿਚਾਰੇ।–ਨਿਕਸਿ ਨ ਸਕਹਿ ਤੁਰੰਗਮ ਦ੍ਵਾਰੇ। ਦੁਰਗ ਕੰਧ ਕੋ ਢਾਂਦਹਿ ਜਬੈ। ਪਰਹਿ ਬੀਚ ਰਾਵੀ ਕੇ ਤਬੈ ॥ ੨੨ ॥ ਤਹਾਂ ਸੰਭਾਰਿ ਚਲਹਿ ਜਬਿ ਘੋਰਾ। ਲੈ ਪਹੁਚੌਂ ਸਤਿਗੁਰ ਕੀ ਓਰਾ। ਇਸ ਬਿਨ ਅਪਰ ਉਪਾਇ ਨ ਕੋਊ। ਬਡ ਤਕਰਾਈ ਸਭਿ ਥਲ ਜੋਊ[1] ॥੨੩॥ ਲਾਖਹੁ ਸੈਨਾ ਅੰਤਰ ਬਾਹਰਾਜੇ ਸੁਧਿ ਹੋਇ ਚਢਹਿੰ ਸਮਿ ਆਹਰ[2]।ਜੋ ਤੁਰੰਗ ਕੀ ਪੀਠ ਰਹੌਂ ਮੈਂ। ਢਿਗ ਢੁਕਨ ਨਹਿ ਦੇਉਂ ਕਿਸੂ ਮੈਂ[3] ॥੨੪॥ ਕੰਧ ਆਦਿ ਤੇ ਹਯ ਨ ਰੁਕਹਿ ਜੇ। ਕੋ ਦੈ ਮਾਥ ਪਹੁਚ ਸਕਹਿ ਜੇ[4]। ਸਤਿਗੁਰ ਹੁਇ ਹੈਂ ਆਪ ਸਹਾਈ।ਸੰਸੈ ਕਰਨਿ ਨ ਮੁਹਿ ਬਨਿਆਈ ॥ ੨੫ ॥ ਥੋਰੇ ਦਿਨ ਮਹਿੰ ਮੈਂ ਢਿਗ ਹੋਵਾ। ਅੰਤਰ ਵਹਿਰ ਭੇਵ ਸਭਿ ਜੋਵਾ। ਆਪਹਿ ਬਨਤਿ ਜਾਤਿ ਸਭਿ ਕਾਰਜ। ਗੁਰੂ ਭਰੋਸਾ ਤਜਹਿ ਨ ਆਰਜ[5]–॥ ੨੬ ॥ ਨਿਤਪ੍ਰਤਿ ਏਵ ਬਿਚਾਰਤਿ ਦਾਵ। –ਗੁਰ ਢਿਗ ਲੈ ਪਹੁੰਚੌਂ– ਚਿਤ ਚਾਵ।ਇਕ ਦਿਨ ਸ਼ਾਹੁਜਹਾਂ ਚਲਿ ਆਯੋ। ਦਮਕਤਿ ਦੇਹਿ ਤੁਰੰਗ ਦਰਸਾਯੋ ॥ ੨੭ ॥ ਕਰਤਿ ਕਸੈਰਾ ਸੇਵ ਖਰੋਵਾ। ਹਰਖਤਿ ਹਜ਼ਰਤ ਲੋਚਨ ਜੋਵਾ। 'ਕਬਿ ਕੋ ਇਹੁ ਚਾਕਰ ਤੁਮ ਰਾਖਾ?'। ਹਾਥਨਿ ਜੋਰ ਦਰੋਗੋ ਭਾਖਾ ॥ ੨੮ ॥ 'ਦਿਨ ਏਖਦ[6] ਬੀਤੇ ਇਸ ਰਹੈ। ਸੇਵਾ ਕਰਨਿ ਉਚਿਤ ਬਹੁ ਲਹੈ। ਮਧੁਰ ਬੋਲਨੋ ਭਲੋ ਸੁਭਾਊ। ਟਹਿਲ ਹਯਨਿ ਕੀ ਮਹਿੰ ਚਿਤ ਚਾਊ ॥ ੨੯ ॥ ਜਬਿ ਕੋ ਰਾਖਨੇ, ਦਿਖੈਂ ਸਵਾਏ[7]। ਮਾਲਸ਼ ਕਰਤਿ ਪਹਿਰਿ ਹਥਵਾਏ[8]।ਮੁਕਤਾ ਸਮ ਦਮਕਤਿ ਦੁਤਿਤਨ ਕੀ। ਅਸ ਦੀਪਤਿ ਇਨ ਕੀਨਿ ਹਯਨਿ ਕੀ ॥ ੩੦ ॥–ਸਾਚੇ ਪਾਤਸ਼ਾਹ ਕੇ ਘੋਰੇ–।ਕਹਿ ਬਹੁ ਬਾਰ ਨਮੋ ਕਰ ਜੋਰੇ।ਇਸ ਕੋ ਰੁਖ ਬਹੁ ਕਰਹਿੰ ਤੁਰੰਗ। ਮਿਲਜੋ ਰਹੈ ਸੰਗੈ ਜਨੁ ਅੰਗ[9] ॥ ੩੧ ॥ ਸ਼ਾਹੁ ਬਦਨ ਬਿਧੀਏ ਕੋ ਦੇਖਾ। ਪਰਖਜੋ–ਇਹੁ ਮਤਿ ਚਤੁਰ ਵਿਸ਼ੇਖਾ–।ਕਹਜੋ 'ਚਪਲ ਹੀ ਦ੍ਰਿਸ਼ਟੀ ਪਰੇ।

---

[1]ਵੇਖੀਦੀ ਹੈ। [2]ਉੱਦਮ ਨਾਲ ਚੜ੍ਹ ਪੋਣਗੇ। [3]ਨੇੜੇ ਕਿਸੇ ਨੂੰ ਨਹੀਂ ਢੁੱਕਣ ਦਿਆਂਗਾ। [4](ਜੋਸਾ) ਕੌਣ ਦੇ ਸਿਰਾਂ ਵਾਲਾ (ਜੌਮਿਆਂ) ਹੈ (ਜੋ ਮੇਰੇ) ਨੇੜੇ ਢੁੱਕ ਸਕੇਗਾ। [5]ਸ੍ਰੇਸ਼ਟ ਪੁਰਸ਼। [6]ਥੋੜੇ। [7](ਘੋੜੇ) ਸਵਾਏ ਦਿਸਦੇ ਹਨ। [8]ਗੱਦੀ ਪਹਿਰ ਕੇ। ਘੋੜੇ ਨੂੰ ਮਾਲਸ਼ ਕਰਨ ਦੀ ਗੋਦੀ ਜੋ ਹਥ ਤੇ ਪਾਕੇ ਮਲਦੇ ਹਨ। [9]ਮਾਨੋ (ਘੋੜਿਆਂ ਦੇ) ਅੰਗ ਸੰਗ ਹੀ ਮਿਲਿਆ ਰਹਿੰਦਾ ਹੈ।

ਰਾਖਹੁ ਸਾਦਰ ਸੇਵਾ ਕਰੈ[1] ॥ ੩੨ ॥ ਭਾ ਪ੍ਰਸੰਨ ਭਨ ਭੁਰੰਗ ਨਿਹਾਰੋ। ਕਰੀ ਬਖਸ਼ ਭਬਿ ਏਕ ਹਜ਼ਾਰੋ।ਸ਼ਾਹੁਜਹਾਂ ਨਿਜ ਸਦਨ ਸਿਧਾਰਾ। ਭਬਹਿ ਕਸੋਰੋ ਭਾਂਹਿ ਉਚਾਰਾ ॥ ੩੩ ॥ 'ਸੁਨਹੁ ਦਰੋਗ਼ਾ!ਦਰਬ ਹਜ਼ਾਰੋ।ਮੈਂ ਰਾਖਯੋ ਸਭਿ ਨਿਕਟਿ ਤੁਮਾਰੇ। ਅਪਰ ਚਾਕਰੀ ਕੋ ਧਨ ਜੋਇ। ਜਾਹੁ ਸੰਭਾਰਤਿ ਆਪੇ ਸੋਇ ॥ ੩੪ ॥ ਜਿਸ ਦਿਨ ਮੋਕਹੁ ਬਨਿ ਹੈ ਲੇਨਾ। ਜਿਤਿਕ ਚਹੌਂ ਤਬਿ ਕੀਜੈ ਦੇਨਾ। ਮੋ ਕਹੁ ਕੁਛ ਕ੍ਰਿਤਘਨ ਨਹਿੰ ਜਾਨਹੁ। ਰਾਵਰਿ ਕੋ ਉਪਕਾਰ ਪਛਾਨਹੁੰ[1] ॥ ੩੫ ॥ ਭਨ ਮਨ ਧਨ ਤੇ ਹੌਂ ਅਨੁਸਾਰੀ।ਆਨ ਸਮੀਪੀ ਲਗੋ ਤੁਮਾਰੀ[2]। ਸੁਨਿ ਮ੍ਰਿਦੁ ਬਾਕ ਦਰੋਗ਼ਾ ਹਰਖਯੋ ।–ਲੋਭੀ ਹੋਇ,ਅਲੋਭੀ ਪਰਖਯੋ[3]–॥੩੬॥ ਲੈ ਧਨ ਕੋ ਨਿਜ ਸਦਨਪਠਾਯੋ।ਬਿਧੀਏ ਪਰ ਭਰੋਸ ਬਹੁ ਪਾਯੋ। ਗਨ ਦਾਸਨ ਤੇ ਆਛੇ ਠਾਨਾ । ਸਭਿ ਅਨੁਸਾਰ ਕਰੇ ਹਿਤੁ ਮਾਨਾ[4] ॥ ੩੭ ॥ ਸਭਿ ਪਰ ਹੁਕਮ ਕਰਨ ਕੋ ਲਾਗਾ । ਮਿਲਯੋ ਰਹੈ ਕਰਿ ਕਰਿ ਅਨੁਰਾਗਾ । ਜਥਾ ਸਖਾਪਨ[5] ਤਿਨ ਸਮ ਹੋਇ। ਭਥਾ ਕਰਹਿ ਬੋਲਨ ਮ੍ਰਿਦੁ ਸੋਇ ॥੩੮॥ ਤਿਮਰ ਭਏ ਜੀਵਨ ਘਰ ਜਾਵੈ। ਕਰਸੋ ਕ੍ਰਿੱਤ ਕੋ ਭੋਜਨ ਖਾਵੈ। ਸੁਪਤਹਿ ਆਨਿ ਹਯਨਿ ਕੇ ਪਾਸਾ। ਛਿਨ ਛਿਨ ਕਰਿ ਤਿਹ ਦੇਹਿ ਦਿਲਾਸਾ ॥ ੩੯ ॥ ਘ੍ਰਾਣ[6], ਬਿਲੋਚਨ ਪੌਂਛਹਿ ਚੀਰ[7]। ਕਰ ਕੋ ਫੇਰਹਿ ਸਰਬ ਸਰੀਰ।ਸੁੰਬ,ਗਾਮਚੀ[8],ਦੁਮਚੀ ਚਾਰੁ[9]।ਬਾਰ ਬਾਰ ਕਰਿ ਧਾਰਿ ਸੁਧਾਰੁ ॥ ੪੦ ॥ ਨਿਸ ਮਹਿੰ ਨਿੰਦ੍ਰਾ ਤਜਾਗਨ ਕੀਨਿ । ਬਾਸੁਰ ਮਹਿੰ ਆਲਸ ਤਜਿ ਦੀਨਿ । ਮਨ ਮਹਿੰ ਕਰਹਿ ਬਿਚਾਰਨ ਘਨੋ । –ਨੀਕੋ ਕਾਮ ਸਗਲ ਹੀ ਬਨੋ ॥ ੪੨ ॥ ਬਿਨਾ ਜ਼ੀਨ ਹੋਇ ਨ ਅਸਵਾਰੀ। ਕਿਸ ਥਲ ਅਹੈ, ਨ ਤਿਹ ਸੁਧ ਸਾਰੀ[10]।ਜਥਿਲੋ ਜ਼ੀਨ ਨ ਕਰ ਮਹਿੰ ਪਾਵੈਂ। ਤਬਿ ਲੌ ਕਾਰਜ ਨਹਿੰ ਬਨਿ ਆਵੈ–॥ ੪੨ ॥ਇਮ ਤਰਕਤਿ[11]ਚਿਤ ਦਾਵ ਬਿਚਾਰਾ। ਮਿਲਯੋ ਸਖਾ ਸਮ ਜਿਸ ਢਿਗ ਤਾਰਾ[12] । ਕਹਿ ਕਹਿ ਮ੍ਰਿਦੁ

[1]ਪਛਾਣਦਾ ਹਾਂ। [2]ਭਾਵ ਤੁਸਾਡੇ ਮਾਤਹਿਤ ਨੌਕਰੀ ਲੱਗਾ ਹਾਂ। [3]ਦਰੋਗਾ ਖੁਸ਼ ਹੋਕੇ (ਸੋਚਦਾ ਹੈ ਕਿ ਮੈਂ ਤਾਂ ਜਾਣਿਆਂ ਸੀ ਕਿ ਇਹ ਧਨ ਦਾ) ਲਾਲਚੀ ਹੋਵੇਗਾ (ਪਰ ਹੁਣ) ਪਰੀਖਜਾ ਹੋਈ ਹੈ ਤੇ ਇਹ ਨਿਲੋਭੀ ਨਿਕਲਿਆ [ਵੇਖੋ ਅੱਗੇ ਅੰਸੂ ੩੦ ਅੰਕ ੬]। [4](ਦਰੋਗੇ ਨੇ) ਆਪਣਾ ਹਿਤੂ ਮੰਨਕੇ (ਹੋਰ) ਸਾਰੇ (ਨੌਕਰ ਉਸ ਦੇ) ਮਾਤਹਿਤ ਕਰ ਦਿਤੇ। [5]ਮਿੱਤ੍ਰਤਾਈ। [6]ਨਾਸਾਂ। [7]ਕਪੜੇ ਨਾਲ। [8]ਗੱਠੇ ਤੇ ਸੁੰਮ ਦਾ ਵਿਚਲਾ ਹਿੱਸਾ। [9]ਪੱਠਿਆਂ ਦੇ ਵਿਚਲਾ ਥਾਂ। ਪੂਛ ਦਾ ਮੁਢਲਾ ਥਾਂ। ਪੂਛ। [10]ਤਿਸ (ਕਾਠੀ ਦੀ)। [11]ਦਲੀਲਾਂ ਕਰਦਿਆਂ। [12]ਤਾਲ=ਜੰਦਰਾ, ਭਾਵ ਜੰਦਰੇ ਕੁੰਜੀ ਤੋਂ ਹੈ।

ਬਾਕਨਿ ਅਪਨਾਯੋ। ਹਾਸ ਬਿਲਾਸਨ ਕਰਿ ਹਰਿਖਾਯੋ ॥ ੪੩ ॥ ਮਿਲਿ ਸਭਿ ਸੋਂ ਕਹਿ ਬਾਤਨ ਭੋਰੀ। ਲਖਹਿਂ ਗਵਾਰ ਜਾਟ ਮਤਿ ਥੋਟੀ। ਸੁਨਿ ਸੁਨਿ ਹਸਹਿਂ ਮੋਦ ਉਪਜਾਵੈਂ। ਲਗਸੋ ਸਭਿਨਿ ਪ੍ਰਿਯ ਰਿਦੇ ਰਿਝਾਵੈ॥੪੪॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਬਿਧੀ ਚੰਦ' ਲਵਪੁਰ ਪ੍ਰਸੰਗ ਬਰਨਨੰ ਨਾਮ ਅਸ਼ਟ ਬਿੰਸਤੀ ਅੰਸੂ ॥ ੨੯ ॥

੨੯. [ਕਸੋਰੇ ਨੈ ਹੋਰ ਭੇਤ ਲੈਣੇ]।

ਦੋਹਰਾ ॥ ਇਕ ਦਿਨ ਬੈਠਸੋ ਸਭਿਨਿ ਮਹਿਂ ਭਨਤਿ ਅਜਾਨ ਸਮਾਨ। ਘੋਰੇ ਸਚ ਪਤਿਸ਼ਾਹਿ ਕੇ ਬਲੀ ਚਲਾਕ ਮਹਾਨ ॥੧॥ ਚੌਪਈ ॥ ਹਜ਼ਰਤ ਹੋਰਨ ਹੇਤੁ ਰਖਾਏ। ਜਿਨ ਦਰਸ਼ਨ ਤੇ ਉਰ ਹਰਖਾਏ। ਇਸ ਬਿਧਿ ਰਹਹਿਂ ਇਸੀ ਥਲ ਖਰੇ। ਕਿਧੌਂ ਜ਼ੀਨ ਭੀ ਡਾਰਨ ਕਰੇਂ ?' ॥ ੨॥ ਸੁਨਿ ਇਕ ਬੋਲਸੋ 'ਭੂ ਮਤਿ ਭੋਰੇ। ਇਨ ਕੇ ਜ਼ੀਨ ਨਹੀਂ ਮੂਲ ਥੋਰੇ। ਜਬਰ ਜਵਾਹਰ ਜ਼ਾਹਰ ਜਰੇ। ਚਾਮੀਕਰ ਮਹਿਂ ਦੀਪਤਿ ਖਰੇ ॥ ੩ ॥ ਮੁਕਤਾ ਕੋਰਦਾਰ ਬਰ ਹੀਰੇ। ਕਾਰੀਗਰਨ ਚੁਕੋਰਨ[1] ਚੀਰੇ। ਤਿਨ ਕੀ ਪੰਕਤਿ ਸ਼ੋਭਤਿ ਐਸੀ। ਦਿਪਤਿ ਗਗਨ ਮੈਂ ਤਾਰਨ ਜੈਸੀ॥੪॥ਕਬਹੁੰ ਨ ਤੈਂ ਦੇਖਸੋ ਕਿਮ ਕੋਈ। ਜ਼ੀਨ ਤੁਰੰਗਨ ਇਨ ਸਮ ਜੋਈ। ਸਵਾਲਾਖ ਕੀਮਤ ਤਿਨ ਕੇਰੀ। ਤੁਮ ਸਮਾਨ ਕਬਿ ਹੋਇ ਨ ਹੇਰੀ[2]* ॥੫॥ਕੌਨ ਗਵਾਰਨ ਕੋ ਦਿਖਰਾਵੈ। ਸ਼ਾਹੁ ਸਮੀਪ ਹੋਨਿ ਨਹਿਂ ਪਾਵੈਂ। ਬਿਨਾ ਸ਼ਾਹੁ ਕੇ ਕੌਨ ਬਨਾਵੈ[3]?। ਏਤੋ ਧਨ ਕੌ[4] ਖਰਚ ਲਗਾਵੈ?' ॥੬॥ ਸੁਨਿ ਕਰਿ ਬਿਧੀ ਚੰਦ ਘ੍ਯਿਆਨੋ।'ਮੈਂ ਤੁਮਬਿਖੈ ਮਿਲਸੋ ਅਬਿ ਮਾਨੋ।ਸਚਪਤਿਸ਼ਾਹਿ ਹਯਨਿਕੋ ਦਾਸ। ਨਿਸਬਾਸੁਰ ਬਾਸੋਂ ਤੁਮ ਪਾਸ ॥ ੭ ॥ ਅਸ ਮਨਸਾ[5] ਭੀ ਹੋਹਿ ਨ ਪੂਰੀ। ਤੌ ਸਭਿ ਕਾਰ ਕਰਵ ਮੈਂ ਕੂਰੀ। ਪਾਂਚ ਕਿ ਸਾਤ ਰਜਤਪਣ ਕੇਰੀ। ਕੀਮਤਿ ਇਤਕ ਵਸਤੁ ਹਮ ਹੇਰੀ॥੮॥ ਸਵਾਲਾਖ ਕੋ ਕਹਾਂ ਬਨਾਯਹੁ ?। ਸੁਨਤਿ ਰਿਦੈ ਮਮ ਅਚਰਜ ਆਯਹੁ। ਜ਼ੀਨ ਬਿਲੋਕਨ ਕੀ ਬਹੁ ਚਾਹੀ। ਇਹੈ ਸ੍ਯਾਲ ਮੋਰੋ ਤੁਮ ਪਾਹੀ' ॥ ੯ ॥ ਇਕ ਬੋਲਸੋ 'ਸੋ ਕੁਲਵਨ ਅੰਤਰ[6]। ਧਰਸੋ ਰਹੈ ਸੰਭਾਰਿ ਨਿਰੰਤਰ।ਸਦਾ ਕਲੀਦ[7] ਰਹੈ ਜਿਸ ਹਾਥ। ਕਰਹਿ ਦਿਖਾਵਨ,ਕਹੁ ਇਹ ਸਾਥ[8]॥੧੦॥ਸੁਨਿ ਕਰਿ ਕਹਸੋ ਕਲੀਦਨਿ ਵਾਰੇਂ। 'ਹਮ ਤੌ ਸਦਾ ਖਾਨ ਅਨੁਸਾਰੇ। ਬਿਨਾ ਦਰੋਗ਼ੇ ਬਾਕ ਉਚਾਰੇ।

---

[1]ਚੌਨਕਰੇ। [2]ਤੇਰੇ ਵਰਗਿਆਂ ਕਦੇ ਦੇਖੀ ਬੀ ਨਹੀਂ ਹੋਣੀ। [3]ਕੌਨ ਬਣਵਾਉਂਦਾ ਹੈ ? [4]ਕੌਣ। [5]ਐਸੀ (ਮੇਰੀ) ਚਾਹ। [6]ਉਹ ਜੇਬਰਿਆਂ ਅੰਦਰ ਹੈ [ਅ:, ਕੁਛਲ]। [7]ਕੁੰਜੀ [ਫਾ:, ਕੁਲੀਦ]। [8]ਇਸ ਨੂੰ ਕਹੁ। [9]ਕੁੰਜੀਆਂ ਵਾਲੇ ਨੇ। *ਪਾ:–ਨੋਰੀ ।

ਜ਼ੀਨ ਨਿਕਾਸਹਿਂ ਕੌਨ ਬਿਚਾਰੇ[1] ॥ ੧੧ ॥ ਕਹੈ ਕਸੇਰਾ ਜੋ ਤਿਸ ਪਾਸ[2]। ਕੁਲਫ ਕੁਸ਼ਾਦਹਿਂ ਲੇਹਿਂ ਨਿਕਾਸਿ। ਆਛੀ ਰੀਤ ਇਸੈ ਦਿਖਰਾਵੈਂ। ਏਕ ਬਾਰ ਜੋ ਆਇਸੁ ਪਾਵੈਂ ॥੧੨॥ ਖਾਨ ਤ੍ਰਾਸ ਕੋ ਜੇ ਨਹਿਂ ਧਰੈਂ[3]। ਤੌ ਹਮ ਤੁਰਤ ਦਿਖਾਵਨ ਕਰੈਂ[4]। ਇਮ ਉਚਾਰਿ* ਕਰਿ ਆਪਸ ਮਾਂਹੀ। ਖਾਨ ਕਹਾਵਨ ਤੇ ਸਭਿ ਚਾਹੀ ॥ ੧੩ ॥ ਇਤਨੇ ਬਿਖੈ ਦਰੋਗ਼ਾ ਆਯੋ। ਸਭਿ ਮਿਲਿ ਹਾਸ ਬਿਲਾਸ ਰਚਾਯੋ। ਦੇਖਤਿ ਸੌਂਧੇਖਾਨ ਅਲਾਯੋ। 'ਕਯਾ ਤੁਮ ਮਿਲਿ ਕੈ ਮਤਾ ਪਕਾਯੋ ?'॥੧੪॥'ਸੁਨਹੁ ਖਾਨ ਤੁਮ ਰਖਨੇ ਕਸੇਰਾ। ਕੋਰਾ ਬਡ ਸੁਭਾਵ ਕੋ ਹੇਰਾ। ਅਨਿਕ ਬਾਰਤਾ ਐਸੀ ਕਹੈ। ਸਦਾ ਹਸਾਵਤਿ ਹੀ ਬਹੁ ਰਹੈ ॥ ੧੫ ॥ ਅਬਿ ਹੀ ਹਟੇ ਹਾਸ ਬਹੁ ਕੀਨਿ। ਕੀਮਤ ਸਵਾ ਲਾਖ ਕਯਾ ਜ਼ੀਨ। ਦਸ ਬੀਸਕ ਕੈ ਸੌ ਲਗਿ ਜਾਵੈ। ਦਰਬ ਇਤੌ ਲਗਿ ਕਹਾਂ ਬਨਾਵੈ[5] ॥ ੧੬ ॥ ਸੁਨਤਿ ਕਸੇਰੇ ਬਾਕ ਬਖਾਨਾ। 'ਮੈਂ ਸੁਨਿ ਮਨ ਮਹਿਂ ਭਯੋ ਹਿਰਾਨਾ। ਦੇਖਨ ਚਹਤਿ ਦਿਖਾਹਿਂ ਨ ਸੋਈ। ਕਹਤਿ ਰਹਨੋ, ਨਹਿਂ ਮਾਨਹਿ ਕੋਈ॥੧੭॥ਸਕਲ ਆਪ ਕੋ ਨਾਮ ਬਤਾਵਤਿ।ਕਹੇ ਤੁਮਾਰੇ ਬਿਨ ਨ ਦਿਖਾਵਤਿ। ਮੋਕਹੁ ਭੀ ਅਭਿਲਾਖ ਮਹਾਨਾ। ਜਬ ਲੌ ਪਿਖੌਂ ਨ ਮਾਨ ਹਿਰਾਨਾ[6] ॥੧੮॥ ਸੌਂਧੇ ਭਨਯੋ 'ਈਦ ਜਬਿ ਆਵੈ। ਤਿਸ ਦਿਨ ਜੁਗਲ ਹਯਨਿ ਪਰ ਪਾਵੈਂ।ਲੇਹੁ ਬਿਲੋਕਿ ਅਜਾਇਬ ਭਾਰੇ। ਜਿਨ ਕੋ ਸਮ ਕਬਿਹੂੰ ਨ ਨਿਹਾਰੇ[7] ॥ ੧੯ ॥ ਸੁਨਤਿ ਕਸੇਰੇ ਬਾਕ ਪ੍ਰਕਾਸ਼ਾ। 'ਇਸ ਦਮ ਕਾ ਕਹੁ ਕਯਾ ਭਰਵਾਸਾ। ਘਰੀ ਨ ਲਾਗਹਿ ਹੋਹਿ ਬਿਨਾਸ਼ਾ।ਨਿਕਸਤਿ ਆਇ ਕਿ ਨਹਿਂ ਪੁਨ ਸ੍ਵਾਸਾ[8] ॥ ੨੦ ॥ ਕੀਨਿ ਤਰੀਫ ਜ਼ੀਨ ਕੀ ਸਭਿਹੂੰ। ਮੋਹਿ ਰਿਦਾ ਸੁਨਿ ਬਿਸਮਨੋ ਭਬਿਹੂੰ। ਚੈਨ ਨ ਪਰਹਿ ਬਿਲੋਕੇ ਬਿਨਾ। ਸਵਾ ਲਾਖ ਧਨ ਅਚਰਜ ਸੁਨਾ ॥੨੧॥ ਤੁਮਰੇ ਨਿਕਟਿ ਸਦੀਵ ਰਹਾਊਂ। ਅਸ ਭੀ ਨਹੀਂ ਕਾਮਨਾ ਪਾਊਂ। ਯਾਂਤੇ ਆਇਸੁ ਦੀਜਹਿ ਖਾਨ। ਜਿਸ ਤੇ ਜ਼ੀਨ ਦਿਖਾਵਹਿਂ ਆਨਿ[9] ॥੨੨॥ ਦੇਖਿ ਦਰੋਗ਼ੇ ਅਸ ਅਭਿਲਾਖਾ। ਖਰੋ ਕਲੀਦ-ਵਾਰ[10], ਤਿਹ ਭਾਖਾ। 'ਜ਼ੀਨ ਨਿਕਾਸਿ ਦੇਹੁ ਦਿਖਰਾਇ। ਰਿਦੈ ਕਸੇਰਾ ਜੋ

[1]ਅਸੀਂ ਕੌਣ ਵਿਚਾਰੇ ਹਾਂ। [2]ਜੇ ਕਸੇਰਾ ਤਿਸ (ਦਰੋਗ਼ੇ) ਨੂੰ ਕਹੇ ਤਾਂ। [3]ਜੇ ਖਾਨ ਕੋਲੋਂ ਅਸੀਂ ਡਰਦੇ ਨਾ ਹੋਈਏ। [4](ਕਾਠੀ ਵਿਚ ਹੋਰ) ਕੀ ਬਣਾਉਂਦੇ ਹਨ ਕਿ ਇੰਨਾ ਧਨ ਲਗ ਜਾਂਦਾ ਹੈ। (ਅ) ਇਤਨਾ ਧਨ ਲਾਕੇ ਕੀ ਬਣਾਇਆ ਹੋਣਾ ਹੈ।[5]ਅਸਚਰਜ ਮੰਨਦਾ ਹਾਂ। [6]ਨਿਕਲਿਆ ਸ਼ਾਹ ਫੇਰ ਆਵੇ ਕਿ ਨਾ ਆਵੇ। [7]ਖੜਾ ਸੀ ਕੁੰਜੀ ਵਾਲਾ। *ਪਾ:—ਬਿਚਾਰ।

ਹਰਖਾਇ ॥ ੨੩ ॥ ਤਿਸੀ ਰੀਤਿ ਸਭਿ ਫੇਰ ਸੰਭਾਰਹੁ। ਅੰਤਰ ਧਰਿ ਤਾਰੋ ਤਹਿੰ ਮਾਰਹੁ[1]। ਲੇ ਆਇਸੁ ਕੋ ਲਾਇ ਕਲੀਦ। ਕੁਲਫ ਖੋਲਿ ਕਰਿ ਲਖੀ ਤਗੀਦ[1] ॥੨੪॥ ਅੰਤਰ ਹੁਇ ਪ੍ਰਵੇਸ਼, ਲੈ ਆਯੋ।ਆਨ ਵਹਿਰ ਧਰਿ ਬੈਠਿ ਖੁਲ੍ਹਾਯੋ।ਜਬਿ ਵਸਤੂਨਿ ਤੇ ਵਹਿਰ ਨਿਕਾਰ।ਜਰੇ ਜਵਾਹਿਰ ਦਮਕ ਉਦਾਰ॥੨੫॥ਹੇਰਿ ਕਸੇਰੇ ਫੇਰ ਉਚਾਰੋ।'ਇਹੁ ਤੋ ਪਾਹਨ ਉੱਜਲ ਸਾਰੇ। ਹਮਰੇ ਜਬਿ ਜਵਾਰ ਪਕ ਜਾਇ। ਇਨ ਮੁਕਤਾ ਸਮ ਕਹਤਿ ਚਬਾਇ[2]॥ ੨੬ ॥ ਮੈਂ ਜਾਨਤਿ ਕੁਛ ਆਛੇ ਹੋਇ।ਇਨ ਸਮ ਹਮ ਚਰਬਤਿ ਦੇ ਖੋਇ[3]। ਕਹਾਂ ਜਵਾਹਰਿ ਲਗਿ ਇਸ ਮਾਂਹੀ। ਮੁਝ ਕੋ ਤੌ ਭਾਸਤਿ ਕੁਛ ਨਾਂਹੀ ॥ ੨੭ ॥ ਸਵਾਲਾਖ ਧਨ ਕਹਾਂ ਲਗਾਯੋ। ਉੱਜਲ ਪਾਹਨ ਬਹੁ ਖਚਿਵਾਯੋ। ਕੈ ਜੁਵਾਰ ਸਮ ਦਾਨੇ ਪੋਏ। ਗੁੱਛੇ ਲਰਕਤਿ ਹੈਂ ਗਨ ਜੋਏ'॥੨੮॥ਸੁਨਤਿ ਹਸੇ ਸਭਿ ਕਹਿੰ 'ਮਤਿ ਭੋਰੇ ! ਹੀਰੇ ਚਾਰੁ ਚੀਰ ਚੁਕੋਰੇ। ਕਈ ਹਜ਼ਾਰਨ ਖਰਚੇ ਪਾਵੈਂ । ਜਿਸ ਕੋ ਤੂੰ ਪਾਹਨ ਬਤਰਾਵੈਂ ॥ ੨੯ ॥ ਲਿਏ ਨ ਦੀਏ ਕਹਾਂ ਤੂ ਜਾਨਹਿ। ਇਨ ਕੀ ਕੀਮਤ ਕਹਾਂ ਪਛਾਨਹਿ। ਇਹ ਸ਼ਾਹੁਨਿ ਕੇ ਹੋਤਿ ਸਮੀਪ। ਨਹੀਂ ਮਵੱਸਰ ਅਪਰ ਮਹੀਪ[4]'॥ ੩੦ ॥ ਨਿਜ ਕਰ ਲਾਇ ਕਸੇਰੇ ਹੇਰੇ। ਕਹੈ 'ਨ ਮ੍ਰਿਦੁਲ, ਕਠੋਰ ਘਨੇਰੇ। ਚੁਭੈਂ ਸ਼ਾਹੁ ਕੋ ਤਨ ਜਬਿ ਛ੍ਵੈ ਹੈਂ।ਇਨ ਲਾਗੇ ਸੁਖ ਕਜਾ ਤਿਸ ਹ੍ਵੈ ਹੈ?'॥੩੧॥ਕਹਿ ਸੋਂਧਾ'ਇਨ ਮ੍ਰਿਦੁ ਸੁਭਿ ਜਾਨੇ। ਲੇ ਕਰਿ ਪਾਨ ਨਹੀਂ ਕੁਛ ਖਾਨੇ[5]।ਇਨ ਤੇ ਸ਼ੋਭਾ ਹੋਤਿ ਬਿਸਾਲਾ। ਸੁੰਦਰ ਦੀਖਤਿ ਅਧਿਕ ਉਜਾਲਾ ॥ ੩੨ ॥ ਤੂੰ ਭੋਰਾ ਕੁਛ ਜਾਨੇ ਨਾਂਹੀ। ਨਹੀਂ ਨਿਹਾਰੇ ਆਗੇ ਕਾਹੀ[6]। ਵਸਤੂ ਅਪਰ ਜਿ ਪਾਇ ਨ ਕੋਇ। ਸੋ ਸ਼ਾਹੁਨਿ ਢਿਗ ਉੱਤਮ ਹੋਇ' ॥ ੩੩ ॥ ਸੁਨਤਿ ਕਸੇਰੇ ਬਾਕ ਉਚਾਰੇ। 'ਹਮ ਸਮ ਜੋ ਧਨ ਪਾਹਿੰ ਹਜ਼ਾਰੇ। ਸਭਿ ਬਧ ਲੈ ਠਾਨੈਂ ਗੁਜ਼ਰਾਨ। ਨਿਜ ਅਰੁ ਸੁਤ ਕਰਿ ਬਨਾਹੁ ਮਹਾਨ ॥੩੪॥ ਇਹ ਤੋ ਦਰਬ ਜਿ ਬਾਦ ਲੁਟਾਵੈਂ। ਇਹੁ ਸ਼ਾਹਨਿ ਕੋ ਹੀ ਬਨਿ ਆਵੈ'। ਬਸਤੂ ਲਪੇਟੇ ਪ੍ਰਥਮ ਸਮਾਨਾ। ਭਲੇ ਸੰਭਾਰਨੋ ਸੋਂਧੇ ਖਾਨਾ ॥ ੩੫ ॥ ਹਾਥ ਕਸੇਰੇ ਕੇ ਉਚਵਾਏ। ਗਏ

---

[1](ਦਰੋਗੇ ਦੀ) ਤਾਕੀਦ ਜਾਣੀ। [2]ਕਹਿਣ ਲਗਾ ਇਨ੍ਹਾਂ ਮੋਤੀਆਂ ਵਾਂਙ (ਦਾਣੇ) ਚਬਦੇ ਹਾਂ। [3]ਚਬਾਕੇ ਗੁਵਾ ਦੇਂਦੇ ਹਾਂ। [4]ਹੋਰਨਾਂ ਰਾਜਿਆਂ ਨੂੰ ਭੀ ਐਸੇ ਪ੍ਰਾਪਤ ਨਹੀਂ। (ਅ) ਰਾਜਿਆਂ ਤੋਂ ਬਿਨਾਂ ਹੋਰ ਕਿਸੇ ਨੂੰ ਪ੍ਰਾਪਤ ਨਹੀਂ ਹੁੰਦੇ [ਅ:—ਮੁਯੱਸਰ=ਜੋ ਸੌਖਾ ਲੱਭ ਪਵ]। [5]ਹਥ ਵਿਚ ਲੈ ਕੇ ਕੁਛ ਖਾਣੇ ਤਾਂ ਨਹੀਂ। [6]ਕਿਧਰੇ। (ਅ) ਕਦੇ।

ਸੈਗ ਲੈ ਅੰਤਰ ਥਾਏਂ।ਆਛੀ ਰੀਤਿ ਸੰਭਾਰਿ ਧਰਾਯੋ। ਬਿਧੀਏ ਦੇਖਿ ਭੇਵ ਸਭਿ ਪਾਯੋ ॥ ੩੬ ॥ ਇਤ ਉਤ ਪਿਖਿ ਕਰਿ ਬਾਹਰ ਆਵਾ। ਕਰ ਕਲੀਦ ਜਿਸ ਕੁਲਫ ਲਗਾਵਾ ।ਸੋਂਧੇ ਖਾਨ ਗਯੋ ਨਿਜ ਕਾਜ।ਜਾਨਿ ਲੀਨਿ ਮਨ, ਸਕਲ ਸਮਾਜ ॥ ੩੭ ॥ ਨਿਜ ਕਰ ਤੇ ਕਲੀਦ ਜਹਿਂ ਰਖੀ। ਸੋ ਭੀ ਥਾਂਇ ਕਸੇਰੇ ਲਖੀ[1]। ਦਿਵਸ ਬਿਤਾਇ ਭਯੋ ਅੰਧਕਾਰਾ।ਘਰ ਜੀਵਣ ਕੇ ਕੀਨਿ ਅਹਾਰਾ ॥ ੩੮ ॥ ਨਿਸ ਬਿਤਾਇ ਕਰਿ ਵਹਿਰ ਪਯਾਨਾ। ਖੁਰਚੀ ਦੂਬ ਦੇਖਿ ਸ਼ੁਭ ਥਾਨਾ । ਆਨਿ ਹਯਨਿ ਕੇ ਆਗੇ ਪਾਈ।ਹਰਖਤਿ ਧਾਰਤਿ ਸੇਵ ਸਵਾਈ॥੩੯॥ਦੇਖਿ ਦਰੋਗੇ ਗਿਰਾ ਉਚਾਰੀ।'ਤੁਹੀਂ ਕਸੇਰੇ!ਦੇਇ ਨਿਹਾਰੀ। ਖਾਨ ਪਾਨ ਤੁਰੰਗਨ ਕੋ ਸਾਰਾ। ਦੇਹੁ ਤੁਹੀਂ ਲਿਹੁ ਨਿਸ ਦਿਨ ਸਾਰਾ' ॥ ੪੦ ॥ ਬਿਧੀਆ ਦੇਨਿ ਲਗਯੋ ਤਬਿ ਤੈਸੇ। ਆਗੇ ਸੇਵਕ ਚਾਰਤਿ ਜੈਸੇ। ਲੈਨੀ ਖਾਨ ਪਾਨ ਸੁਧਿ ਸਾਰੀ। ਧਰੇ ਪ੍ਰੇਮ ਕੋ ਸਰਬ ਸੰਭਾਰੀ ॥ ੪੧ ॥ ਜਬੈ ਕਸੇਰੇ ਹੇਰਹਿਂ ਘੋਰੇ। ਹਿਹਨਾਵੈਂ ਉਰ ਮੁਦਤਿ ਨ ਥੋਰੇ।ਲਖਿ ਸੇਵਾ ਕੋ ਬਹੁ ਅਨੁਰਾਗੇ। ਪੌਰ ਉਠਾਵਤਿ ਪਿਖਿ ਕਰਿ ਆਗੇ ॥ ੪੨ ॥ ਬਦਨ ਬਿਲੋਚਨ ਪਰ ਕਰ ਫੇਰੈ। ਦੇਤਿ ਦਿਲਾਸਾ ਬੋਲਿ ਘਨੇਰੈ। ਮਾਲਸ਼ ਕਰਹਿ ਪਹਿਰਿ ਹਥਵਾਈ[2]। ਨਖ ਸਿਖ ਲੌ ਤਨ ਦੈ ਦਮਕਾਈ[3] ॥ ੪੩ ॥ ਖਿੰਘਰ ਏਕ ਵਹਿਰ ਤੇ ਆਨੈ। ਆਧੀ ਰਾਤਿ ਪਰੀ ਜਬਿ ਜਾਨੈ। ਬਡੇ ਬੇਗ ਤੇ ਨਦੀ ਗਿਰਾਵੈ।ਜਲ ਉਛਾਲ ਕਰਿ ਨਾਦ ਉਠਾਵੈ ॥੪੪॥ ਤੀਨ ਚਾਰ ਦਿਨ ਜਾਗ ਨਿਹਾਰੇ[4]। ਕੁਛ ਨਹਿਂ ਲਖਹਿਂ ਸੁਪਤ ਹੁਇਂ ਸਾਰੇ। ਪੰਦ੍ਰਹਿ ਦਿਵਸ ਕਰਤਿ ਇਮ ਰਹਯੋ।–ਕੋ ਜਲਜੰਤੁ ਹੋਇ–ਅਸ ਲਹਯੋ ॥ ੪੫ ॥ ਬਹੁਰ ਦੇਖਿਬੋ ਨਾਂਹਿਨ ਕਰੈਂ। ਪਹਿਰਾ ਦੇਤਿ ਪਾਹਰੂ ਪਰੈ[5]। ਘੋਰਾ ਲੈ ਨਿਕਸਨਿ ਬਲ ਭਾਰੀ। ਅਚਰਜ ਕਰਿਬੋ ਸਭਿਨਿ ਮਝਾਰੀ ॥ ੪੬ ॥ ਅਪਨੀ ਦ੍ਰਿਸ਼ਟਿ ਤਰੇ ਸਭਿ ਕੀਨਾ। ਬਾਰ ਬਾਰ ਫਾਂਦਨ ਬਲ[6] ਚੀਨਾ। ਅਪਨੀ ਘਾਤ ਲਾਇਬੇ ਹੇਤੁ। ਕਰਤਿ ਰਹਤਿ ਬਿਧਿ ਸੁਮਤਿ ਸਮੇਤ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਬਿਧੀਆ ਸਰਬ ਭੇਤ ਲੇਵਨ' ਪ੍ਰਸੰਗ ਬਰਨਨੰ ਨਾਮ ਦੁਤੀਯਤੀ ਅੰਸੂ ॥ ੨੯ ॥

੩੦. [ਸਾਥੀਆਂ ਨੂੰ ਕਸੇਰੇ ਵਲੋਂ ਜ਼ਿਆਫ਼ਤ]।

ਦੋਹਰਾ ॥ ਸਰਬ ਭੇਵ ਕੋ ਜਾਨਿ ਕਰਿ ਨਿਕਸਨਿ ਹੇਤੁ ਉਪਾਵ। ਰਚਤਿ ਸੁਮਤਿ ਕਰਿ ਆਪਨੀ ਜਨੋਂ ਲਾਗਹਿ ਨਿਜ ਦਾਵ ॥ ੧ ॥ ਚੌਪਈ ॥–ਕਿਸ

[1]ਜਾਣ ਲਈ। [2]ਰੱਦੀ। [3]ਚਮਕਾ ਦੇਵੇ। [4](ਪਹਿਰੇਦਾਰ) ਜਾਗ ਪੈਂਦੇ ਤੇ ਵੇਖਦੇ। [5]ਪਹਿਰੇਦਾਰ ਪਏ ਪਹਿਰਾ ਦੇਂਦੇ ਰਹਿਣ। (ਅ) ਪਰੈ=ਦਰ ਦੁਰ। [6]ਟੱਪਣ ਦੀ ਥਾਂ।

ਪ੍ਰਕਾਰ ਇਹੁ ਸੁਪਤਹਿੰ ਸਾਰੇ। ਲਖਹਿੰ ਨ ਜ਼ੀਨ ਤੁਰੰਗਮ ਡਾਰੇ। ਸੋ ਉਪਾਵ ਮੋਕਹੁ ਬਨਿ ਆਵਹਿ।ਜਾਗਹਿੰ ਜਬਿ ਸਭਿ ਬਹੁਤ ਜਗਾਵਹਿੰ–॥ ੨ ॥ ਰਿਦੈ ਬਿਚਾਰਿ ਉਪਾਵ ਅਰੰਭਾ। ਜਿਸ ਤੇ ਹੋਵਹਿ ਸਭਿਨਿ ਅਚੰਭਾ। ਸਤਿਗੁਰ ਕੋ ਧਰਿ ਧਯਾਨ ਮਨਾਵਹਿ।–ਅਪਨੋ ਕਾਰਜ ਆਪ ਬਨਾਵਹਿੰ– ॥ ੩ ॥ਹੁਤੇ ਹਯਨਿ ਕੇ ਸੇਵਕ ਸਾਰੇ।ਰਾਗ ਰੰਗ ਕਰਿ ਮੋਦਤਿ ਭਾਰੇ[1]।ਕੈਫ[2] ਕੇਚਨੀ[3] ਮਹਿੰ ਧਨ ਖੋਵਹਿੰ। ਬਾਰੰਬਾਰ ਤਮਾਸ਼ੇ ਜੋਵਹਿੰ ॥੪॥ ਇਕ ਦਿਨ ਬੈਠਿ ਸਭਾ ਮਹਿੰ ਸਾਰੇ। ਹਾਸ ਬਿਲਾਸਨ ਬਾਕ ਉਚਾਰੇ। ਦਾਸ ਕਹੈਂ 'ਸੁਨਿ ਭ੍ਰਾਤ ਕਸੋਰੇ !। ਰਹਯੋ ਨਵੀਨ ਆਇ ਇਸ ਠੋਰੇ ॥ ੫ ॥ ਅਧਿਕ ਚਾਕਰੀ ਸਭਿ ਤੇ ਭਈ।ਸ਼ਾਹੁ ਨਿਕਟਿ ਤੇ ਬਖਸ਼ਿਸ਼ ਲਈ।ਨਹਿੰ ਭ੍ਰਾਤਨਿ ਮਹਿੰ ਜ਼ਯਾਫਤ ਕਰੀ[4]। ਇਹੁ ਆਛੀ ਨਹਿੰ ਤੁਝ ਤੇ ਸਰੀ[5] ॥ ੬ ॥ ਸੁਨਿ ਬਿਧੀਏ ਉਰ ਹਰਖ ਉਪੰਨਾ ।–ਕਾਰਜ ਬਨਨੋ ਭਲੋ–ਮਨ ਮੰਨਾ[6] । ਕਹਨਿ ਲਗਯੋ 'ਭ੍ਰਾਤਨਿ ਅਨੁਸਾਰੀ।ਕਸੋਂ ਨ ਕਰੋਂ ਮੈਂ ਖੁਸ਼ੀ ਤੁਮਾਰੀ॥੭॥ ਮੈਂ ਨਹਿੰ ਜਾਨੀ, ਸਭਿ ਤੁਮ ਕਹੀ[7] । ਆਛੀ ਕਰੋਂ, ਅਬਹਿ ਉਰ ਲਹੀ। ਇਕ ਅਜੋਗ ਮੁਹਿ ਬਹੁਤ ਬਿਚਾਰਾ। ਜਨਮ ਹਿੰਦੁ ਮਮ, ਤੁਰਕ ਤੁਮਾਰਾ ॥੮॥ ਜ਼ਾਫਤ ਨਹਿੰ ਅਹਾਰ ਕੀ ਬਨੈ। ਅਪਰ ਕਰਵ[8], ਤੁਮ ਸਭਿ ਜਿਮ ਭਨੈ। ਧਨ ਲਾਲਚ ਮੋਰੇ ਕੁਛ ਨਾਂਹੀ। ਖਾਇ ਖੁਲਾਇ ਦੇਉਂ ਤੁਮ ਮਾਂਹੀ[9] ॥ ੯ ॥ ਮੈਂ ਨਿਜ ਭਨੋਂ ਮਨੋਰਥ ਮਨ ਕੋ।ਜ਼ਾਫਤ ਕਰੋਂ ਕੈਫ[10] ਸਭਿਹਿਨਿ ਕੋ। ਜੋਤਿਕ ਚਾਹੋ ਤੋਤਿਕ ਪੀਓ। ਬਨਹੁ ਅਨੰਦਤਿ ਅਮਲੀ ਥੀਓ ॥ ੧੦ ॥ ਮਿਲਿ ਬੈਠਹੁ ਤੁਮ ਇਕਥਲ ਸਾਰੇ। ਭਰਿ ਭਰਿ ਘਟ ਮਹਿੰ[10]ਧਰੋਂ ਮਝਾਰੇ। ਰਾਗ ਰੰਗ ਕਰਿ ਕਰਿ ਹਰਖਾਵਹੁ। ਅਮਲੀ ਹੋਇ ਅਪਨ ਥਲ ਜਾਵਹੁ ॥ ੧੧ ॥ ਨਿਜ ਕਰ ਭਰਿ ਭਰਿ ਪਯਾਲੇ ਦੈਹੌਂ। ਸਭਿ ਤ੍ਰਿਪਤਾਇ ਖੁਸ਼ੀ ਮੈਂ ਲੈਹੌਂ। ਕਰਹੁ ਪਰਸਪਰ ਬਾਕ ਬਨਾਇ[11]। ਕਰਹੁ ਮਜਾ ਤੁਮ ਦਿਯੋ ਖੁਦਾਇ[12] ॥ ੧੨ ॥ ਨਹਿੰ ਇਸ ਦਮ ਕੋ ਕੁਛ ਭਰਵਾਸਾ। ਇਹੀ

[1]ਰਾਗਾਂ ਰੰਗਾਂ ਵਿਚ ਬੜੇ ਖੁਸ਼ ਰਹਿਣ ਵਾਲੇ। [2]ਸ਼ਰਾਬ। [3]ਵੇਸ਼ਵਾ। [4]ਰੋਟੀ [ਅ:,ਜ਼ਯਾਫਤ =ਖਾਣਾ। ਦਾਅਵਤ]। [5]ਮਨ ਵਿਚ ਜਾਣਿਆਂ। [6]ਮੈਨੂੰ (ਆਪਣੇ ਆਪ) ਇਹ ਸੁੱਖੀ ਨਹੀਂ ਸੀ (ਚੰਗਾ ਹੋਇਆ ਜੇ) ਤੁਸਾਂ ਸਾਰੀ ਕਹਿ ਦਿਤੀ ਹੈ। [7]ਕਰਾਂਗਾ। [8]ਤੁਹਾਡੇ ਵਿਚ ਖਾ ਖੁਲਾ ਦਿਆਂਗਾ। [9]ਸ਼ਰਾਬ ਦੀ। [10]ਘੜੇ ਵਿਚੋਂ। [11]ਆਪਸ ਵਿਚ ਖੂਬ ਰੱਖਾਂ ਮਾਹੌ। [12]ਖੁਦਾ ਦੇ ਦਿਤੇ ਮਜ਼ੇ ਕਰਨੇ।

ਲਾਭ, ਕਰਿ ਲੇਹੁ ਬਿਲਾਸਾ[1]। ਸੁਨਿ ਹਯ ਸੇਵਕ ਸਭਿ ਹਰਖਾਏ। 'ਸਾਧ ਸਾਧ' ਮੁਖ ਬਾਕ ਅਲਾਏ॥ ੧੩॥ ਇਮ ਪ੍ਰਸੰਨਤਾ ਧਾਰਹਿੰ ਸਾਰੇ। 'ਪੀ ਪੀ ਕੈਫ ਬਨਹਿੰ ਮਤਵਾਰੇ। ਖਾਨੇ ਕੋ ਖਾਨਾ ਕਸ਼ਾ ਅਹੈ। ਨਿਜ ਨਿਜ ਸਦਨ ਹਮਸ਼ੇਂ ਲਹੈਂ[1]॥੧੪॥ ਮਿਲਿ ਸ਼ਰਾਬ ਨਹਿੰ ਪੀਵਤਿ ਕਬਿਹੂੰ।ਬਚਨ ਬਿਲਾਸ ਨ ਹੋਯਹੁ ਸਭਿਹੂੰ। ਜ਼ਾਫਤ ਇਸਤੇ ਨਾਂਹਿਨ ਨੀਕੀ। ਇਹੈ ਖੁਸ਼ੀ ਹੈ ਸਭਿ ਕੇ ਜੀ ਕੀ[2]॥ ੧੫॥ ਸੁਨਿ ਬਿਧੀਏ ਮਨ ਘਾਤ ਬਿਚਾਰੀ। —ਅਸ਼ਟਮ ਵਦੀ ਆਜ ਸੁਖਕਾਰੀ। ਪ੍ਰਥਮ ਨਿਸਾ ਮਹਿੰ ਬਡ ਅੰਧਕਾਰਾ। ਉਦਹਿ ਚੰਦ ਪੁਨ ਗਗਨ ਮਝਾਰਾ॥ ੧੬॥ ਤਮ ਮਹਿੰ ਦੁਰਗ ਤੁਰੰਗ ਫਿਰਾਵੌਂ। ਹੁਇ ਪ੍ਰਕਾਸ਼ ਪਿਖਿ ਪੰਥ ਸਿਧਾਵੌਂ।ਕਰੌਂ ਆਜ ਹੀ ਜ਼ਾਫਤ ਕੈਫ। ਹੋਤਿ ਪ੍ਰਭਾਤ ਮਿਲੈ ਇਨ ਹੈਫ[2]—॥ ੧੭॥ ਇਮ ਬਿਚਾਰ ਕਰਿ ਬੋਲਜੋ ਸੋਇ। 'ਖਾਣਾ ਖਾਹੁ ਆਜ ਨਹਿੰ ਕੋਇ। ਤੁਮ ਸਭਿ ਕੋ ਹੈ ਕਸਮ ਖੁਦਾਇ। ਜੋ ਨ ਮਿਲਹੁ ਇਹਠਾਂ ਸਮੁਦਾਇ॥੧੮॥ਮੈਂ ਅਬਿ ਜਾਇ ਬਾਰਨੀ ਲਯਾਉਂ। ਅਤਿ ਨੀਕੀ ਨਿਜ ਹਾਥ ਪਿਲਾਉਂ। ਪ੍ਰਥਮ ਪਾਨ ਕਰਿ ਮਿਲਿ ਇਸ ਥਾਨ। ਮਨ ਭਾਵਤਿ ਲੈ ਅਮਲ ਮਹਾਨ॥ ੧੯ ॥ਬਹੁਰ ਜਥਾ ਰੁਚਿ ਖਾਨ ਕਰੀਜੈ। ਬੇਸਮਾ ਰਮਹੁ ਕਿ ਘਰ ਗਮਨੀਜੈ*। ਨਹੀਂ ਜਾਉਂ ਇਹਠਾਂ ਪਰ ਰਹੌਂ। ਆਜ ਚਿੰਤ ਨਹਿ ਕਿਸ ਬਿਧਿ ਲਹੌ॥ ੨੦ ॥ ਸਭਿ ਬਿਧਿ ਬਿਲਸਹੁ ਐਸ਼[3] ਬਿਸਾਲਾ। ਮੈਂ ਸਭਿ ਕਾਰਜ ਲੇਹੁੰ ਸੰਭਾਲਾ'। ਇਮ ਕਹਿਤੇ ਸੰਧਯਾ ਹੁਇ ਆਈ। ਪਸਰਜੋ ਤਿਮਰ ਗਗਨ ਲਿਯ ਛਾਈ॥ ੨੧ ॥ ਤਿਸ ਥਲ ਕਰਿ ਇਕਠੇ ਸਮੁਦਾਇਆ। ਆਪ ਲੈਨਿ ਹਿਤ ਕੈਫ ਸਿਧਾਇਆ। ਘਰ ਭਿਖਾਨ ਜੀਵਨ ਕੇ ਗਯੋ। ਬੀਸ ਰਜਤਪਣ ਲੇਤਿ ਸੁ ਭਯੋ॥ ੨੨॥ ਬੁਝਜੋ ਸੌਂਡਕ[4] ਸਦਨ ਬਿਸਾਲਾ। ਹਿਤ ਸ਼ਰਾਬ ਕੇ ਤਤ-

---

[1]ਭਾਵ (ਖਾਣਾ) ਤਾਂ ਰੋਜ਼ ਖਾਂਦੇ ਹੀ ਹਾਂ ਆਪੋ ਆਪਣੇ ਘਰੀਂ। [2]ਪਛੁਤਾਵਾ [ਅ੍ਹ, ਹੈਫ= ਅਫਸੋਸ, ਸਿਤਮ, ਜ਼ੁਲਮ]। [3]ਐਸ਼ ਮਨਾਓ। [4]ਸ਼ਰਾਬ ਵਾਲੇ ਦਾ ਘਰ [ਸ਼ੌ, ਸੌਂਡਿਕ]।

*ਇਹ ਸਾਰਾ ਨਕਸ਼ਾ ਤੇ ਵੇਰਵਾ ਕਵਿ ਜੀ ਦੇ ਸਮਾਂ ਦੇਖਣ ਤੇ ਕਵਿਤਾ ਨੂੰ ਚਿੱਤ੍ਰ ਢਾਂਚੇ ਚਿੱਤਰ ਦੇਣ ਦਾ ਕਮਾਲ ਤਾਂ ਹੈ, ਪਰ ਇਸ ਤੋਂ ਵਧੀਕ ਹੋਰ ਭਾਵਾਂ ਵਿਚ ਇਸ ਨੂੰ ਨਹੀਂ ਸਮਝਣਾ ਚਾਹੀਏ। ਇਵੇਂ ਇਹ ਮਤਲਬ ਕੱਢਣਾ ਇਸ ਕਵਿਤਾ ਨਾਲ ਅਨਜਾਇ ਹੋਵੇਗਾ। ਕਿ ਗੁਰੂ ਕਾ ਸਿੱਖ ਸ਼ਰਾਬ ਪਿਲਾ ਰਿਹਾ ਹੈ ਤੇ ਭੈੜੇ ਕੰਮਾਂ ਦਾ ਪ੍ਰਚਾਰ ਕਰ ਰਿਹਾ ਹੈ। ਕਵਿ ਜੀ ਦਾ ਇਹ ਆਸ਼ਾ ਨਹੀਂ ਕਿ ਸਿੱਖ ਤੋਂ ਪਾਪ ਦਾ ਪ੍ਰਚਾਰ ਕਰਵਾਉਣ ਦਾ ਲੇਖ ਲਿਖਣ।

ਛਿਨ ਚਾਲਾ। ਮਿਲਨੋ ਜਾਇ ਕਰਿ ਬੋਲਨੋ ਤਾਂਹੀ। 'ਸਾਰ ਬਾਰਨੀ[1] ਹੈ ਤੁਵ ਪਾਹੀ ?॥ ੨੩॥ ਆਛੀ ਦੇਹੁ ਮੋਲ ਬਹੁ ਲੀਜਹਿ। ਅਮਲ ਘਨੋ ਜਿਸ ਥੋਰੀ ਪੀਜਹਿ'। ਕਹਨੋ 'ਮੋਲ ਛਿਓਹਾ ਮੈਂ ਲੈ ਹੌਂ। ਸਾਰ ਬਾਰਨੀ[1] ਘਰ ਤੇ ਦੈ ਹੌਂ॥ ੨੪॥ ਪੀਨੋ ਅਲਪ ਹੁਜੀਏ ਬੈਰਾ।ਖੋਜਹਿ ਪਾਇ ਨ ਘਰ ਕੋ ਪੈਰਾ[2]। ਔਰ ਤਰੀਫ ਕਹਾਂ ਕਰਿ ਕਹੈਂ। ਨਿਕਸਹਿ ਮੁਤ੍ਰ ਨਹੀਂ ਸੁਧਿ ਲਹੈ'॥ ੨੫॥ ਬਿਧੀਆ ਕਹੈ 'ਮੋਲ ਲਿਹੁ ਦੂਨਾ। ਦਿਹੁ ਸ਼ਰਾਬ ਜਿਸ ਅਮਲ ਚਊਨਾ'। ਇਮ ਕਹਿ ਬੀਸ ਰਜਤਪਣ ਦੀਨਿ।ਸਾਰਬਾਰਨੀ ਘਟ[3] ਭਰਿ ਲੀਨਿ॥ ੨੬॥ ਨਿਜ[4]ਦਾਸਨ ਕੇ ਸਿਰ ਉਚਵਾਇ। ਬਿਧੀਏ ਸੰਗ ਸੁ ਦਏ ਪਠਾਇ।ਬੀਤੀ ਜਾਮਨਿ ਘਟਿਕਾ ਚਾਰੀ। ਪਹੁੰਚਨੋ ਨਿਕਟਿ ਜਾਇ ਮਤਿ ਭਾਰੀ॥ ੨੭॥ ਆਗੈ ਦਾਸਨਿ ਕੋ ਸਮੁਦਾਯਾ। ਮਿਲੇ ਸਕਲ ਸਠ ਲਖਹਿ ਨ ਮਾਯਾ। ਥਿਰੇ ਪ੍ਰਤੀਖਤਿ–ਅਜਹੁ ਨ ਆਯੋ–। ਭਏ ਮੁਦਿਤ ਚਿਤ ਜਬਿ ਦਰਸਾਯੋ॥ ੨੮॥ ਫਰਕ ਸਾਬ[5]ਪੰਕਤਿ ਬੈਠਾਈ। ਪਿਖਿ ਬਿਧੀਏ ਸਭਿਹੂੰਨ ਸੁਨਾਈ। 'ਸਾਰਬਾਰਨੀ ਟੋਰਿ[6] ਘਨੇਰੀ।ਮੈਂ ਆਨੀ ਫਿਰਿ-ਕੈ ਬਹੁਤੇਰੀ॥ ੨੯॥ ਸਨੋ ਸਨੋ ਥੋਰੀ ਕਰਿ ਪਾਨ। ਕਰਹੁ ਬਾਰਤਾਲਾਪ ਸੁਜਾਨ[7]। ਪੰਚ ਰਜਤਪਨ ਇਹ ਅਬਿ ਲਹੀਅਹਿ। ਨੁਕਲ[8] ਅਨਾਵਹੁ ਜੋ ਚਿਤ ਚਹੀਅਹਿ॥ ੩੦॥ ਮੈਂ ਭਰਿ ਭਰਿ ਦੇਵੋਂ ਤੁਮ ਪੜਾਲੇ। ਕੀਜਹਿ ਆਜ ਬਿਨੋਦ ਬਿਸਾਲੇ। ਬਿਛੁਰਹਿ ਯਾਦ ਰਖੋਗੇ ਸਾਰੇ'।ਇੱਤਯਾਦਿਕ ਬਚ ਕਹਿ ਕਹਿ ਪੜਾਰੇ॥੩੧॥ ਨੁਕਲ ਘਟੀ ਦੋ ਇਕ ਮਹਿੰ ਆਈ। ਭਨਕ ਭਨਕ ਦੇ ਪ੍ਰਥਮ ਪਿਆਈ। ਬਤਰਸ[9] ਕੇ ਲਾਲਚ ਤਬਿ ਲਾਏ।ਹੈਂਕਾਰਤਿ ਕੇਤੇ* ਹੁਲਸਾਏ[10] ॥ ੩੨ ॥ ਮਾਦਕ[11] ਚਢਨੋ ਭਕੁਕੇ ਜੈਸਾ। ਕੋ ਬਿਹਸਤਿ, ਕੋ ਬਹਿਸਤਿ ਬੈਸਾ[12]।ਚਰਥਹਿੰ[13]ਨੁਕਲਨ,ਪੀਵੈਂ ਪੜਾਲੇਭਏ ਗਵਾਰ ਦਾਸ ਮਤਵਾਲੇ[14]॥੩੩॥ਭੋਰ ਜਾਮ ਨਿਸ ਜਬੈ ਬਿਤਾਈ।–ਕੈਫ ਛੁਟ ਕੀ[15] ਤਬੈ ਪਿਲਾਈ।ਤਹਿੰ ਕੇ ਹੁਤੇ ਪਾਹਰੂ ਸਬੈ। ਭਰਿ ਭਰਿ ਦੇਨਿ

[1]ਦੇਸੀ ਸ਼ਰਾਬ। (ਅ) ਅੰਵਲ ਦਰਜੇ ਦੀ ਸ਼ਰਾਬ। [2](ਐਸਾ ਬੈਰਾ ਹੋਵੇ) ਜਿ ਆਪਣੇ ਘਰ ਦਾ ਬੂਹਾ ਹੀ ਨਾ ਲੱਭੇ। [3]ਘੜਾ। [4](ਸੋਂਡਿਕ ਨੇ) ਆਪਣੇ। [5]ਭਾਵ ਥੋੜੀ ਥੋੜੀ ਵਿੱਚ ਤੇ। [6]ਲੱਭ ਕੇ। [7]ਹੇ ਸੁਜਾਨੋ! ਗੱਲਾਂ ਬਾਤਾਂ ਕਰੋ। [8]ਸ਼ਰਾਬ ਨਾਲ ਖਾਣ ਵਾਸਤੇ ਸ਼ੈਆਂ। [9]ਗਲਾਂ ਦੇ ਰਸ ਵਿਚ। [10]ਹੈਂਕਾਰਦੇ ਹੋਏ ਖੁਸ਼ੀ ਵਿਚ ਫੁਰ ਗਏ। [11]ਨਸ਼ਾ। [12]ਕੋਈ ਮੁਸਕਰਾਉਂਦਾ ਹੈ ਤੇ ਕੋਈ ਬੈਠਾ ਝਗੜਦਾ ਹੈ। [13]ਖਾਂਦੇ ਹਨ। [14]ਨਸ਼ਈ। [15]ਘੁੱਟ; (ਅ) ਅਮੀਰਲੀ।

*ਪਾ:–ਹੈਂਕਾਰਤਿ ਕੋਚਿਤ.....।

ਲਗਜੋ ਤਿਨ ਜਬੈ ॥੩੪॥ ਕਹੈਂ ਬਾਜ 'ਸੁਨਿ ਭ੍ਰਾਤ ਕਸੇਟਾ। ਪਹਿਰਾ ਦੇਨਿ ਆਜ ਕ੍ਵਿਤ ਤੇਰਾ। ਹਮ ਤੇ ਜਾਗਜੋ ਜਾਇ ਨ ਕੋਈ। ਦਈ ਸ਼ਰਾਬ ਤ ਸਾਂਕੁਹ ਸੋਈ' ॥ ੩੫ ॥ ਕਹਿ ਬਿਧੀਆ 'ਭਜਿ ਦਿਹੁ ਦਚਿਤਾਈ[1]। ਜਾਗੌਂ ਜਾਮਨਿ ਆਜ ਸਬਾਈ।ਸ਼ਾਹੁ ਪ੍ਰਤਾਪ ਆਨਿ ਕੋ ਸਕੈ।ਹੈ ਇਕ ਰਾਜ ਆਨ ਕੋ ਤਕੈ[2]?'॥ ੩੬ ॥ ਖਾਤਰ ਜਮਾ[3] ਭਈ ਤਿਨ ਮਨਿ ਕੀ। ਕੀਨਸਿ ਛੂਟ[4] ਸ਼ਰਾਬ ਪਿਯਨ ਕੀ। ਦਿਯੋ ਕਲੀਦਦਾਰ ਕੋ ਭ੍ਰਰਿ ਕੈ। ਲੇ ਕਰਿ ਕਹਤਿ ਭਯੋ ਹਸ ਕਰਿਕੈ ॥ ੩੭ ॥ 'ਸੁਨਹੁ ਕਸੇਰਾ ! ਮੈਂ ਇਸ ਬੇਰਾ।ਕਰੌਂ ਪਾਨ ਇਹੁ ਲਖਿ ਹਿਤ ਤੇਰਾ। ਮਮ ਕੌਠੇ ਕੀ ਸਭਿ ਤਕਰਾਈ। ਤੋਰ ਹਵਾਲੇ, ਦੈਉਂ ਸੁਨਾਈ ॥ ੩੮ ॥ ਜਾਗਤਿ ਰਹਹੁ ਨ ਤੈਂ ਕਰਿ ਪਾਨੂ[5]।ਸਭਿ ਬਿਧਿ ਤੇ ਰਹੀਐ ਸਵਧਾਨੂ'। ਸੁਨਿ ਬਿਧੀਏ ਬਹੁ ਦੀਨਿ ਭਰੋਸਾ। 'ਕਜ਼ਾ ਤੁਮ ਕਲਪਤਿ ਹੋ ਅਸ ਦੋਸ਼ਾ ॥ ੩੯ ॥ ਤਪਹਿ ਪ੍ਰਤਾਪ ਸ਼ਾਹ ਕੋ ਭਾਰੀ। ਕੋ ਇਤ ਆਨਿ ਸਕੈ ਮਤਿ ਭਾਰੀ[6]*। ਨਹੀਂ ਗੀਮਤਾ ਖਗ ਕੀ ਆਵਨ। ਧਰਹਿੰ ਤ੍ਰਾਸ ਕੋ ਹੋਹਿੰ ਪਲਾਵਨ ॥ ੪੦ ॥ ਅਰੁ ਮੈਂ ਜਾਗੌਂ ਜਾਮਨਿ ਸਾਰੀ। ਤੁਮ ਸੁਪਤਹੁ ਅਬਿ ਨੀਂਦ ਸੁਖਾਰੀ'।ਇਮ ਕਹਿ ਸਭਿ ਕੋ ਕਰਿ ਨਿਸ਼ਚਿੰਤ। ਦੇਨਿ ਲਗਜੋ ਬਹੁ ਪਾਤ੍ਰ ਭ੍ਰਰੰਤਿ[7] ॥ ੪੧ ॥ ਅਲਪ ਬਿਸਾਲ ਬ੍ਰਿੱਧ ਕੈ ਜ੍ਵਾਨ।ਸਭਿਨਿ ਪਿਲਾਈ ਏਕ ਸਮਾਨ।ਜਬਿ ਪੀਛੇ ਪਤ੍ਰਾਲੇ ਭ੍ਰਰਿ ਦਏ।ਸੁਧਿ ਤਨ ਧਨ ਕੀ ਬਿਸਰਤਿ ਭਏ ॥ ੪੨ ॥ ਬਾਤਨ ਕਰਤਿ ਗਿਰੇ ਤਬਿ ਐਸੇ। ਜਿਸ ਤੇ ਸੁਧਿ ਬੁਧਿ ਰਹੀ ਨ ਕੈਸੇ। ਮੁਖ ਬੋਲਨ ਤੇ ਰਹੇ ਬਿਚਾਰੇ।ਪਗੀਆ ਬਸਤ੍ਰ ਉਤਾਰਤਿ ਡਾਰੇ ॥ ੪੩ ॥ ਬਾਹੁ ਪਕਰਿ ਬੂਝਤਿ ਸਭਿ ਸੰਗ। ਬੋਲਹਿੰ ਜਬਹਿ ਨ ਰਹਿ ਸੁਧ ਅੰਗ[8]। ਤੌ ਭਜਿ ਦੇਤਿ–ਸਰਬ ਸੁਪਤਾਏ। ਨਹਿੰ ਸੁਧਿ ਰਹੀ–ਭਲੇ ਪਤੀਆਏ ॥ ੪੪ ॥ ਸ਼੍ਰੀ ਹਰਿਗੋਬਿੰਦ ਸਿਮਰਨ ਕਰਿਕੈ। ਬਾਰਿਬਾਰਿ ਧਰ ਪਰ ਸਿਰ ਧਰਿ ਕੈ। ਭਯੋ ਮੁਦਿਤ ਮਨ ਇਸ ਬਿਧਿ ਜਬੈ। ਜਨੁ ਕਾਰਜ[9] ਕਰਿ ਲੀਨਹੁ ਸਬੈ ॥ ੪੫ ॥ ਸਾਵਧਾਨ ਹੁਇ ਸਭਿ ਕੋ ਛੋਰਾ। ਚਿਤ ਮਹਿੰ ਚਹਜੋ ਲੇਨਿ ਹਿਤ ਘੋਰਾ। ਇਤ ਉਤ ਫਿਰ ਕਰਿ ਦੁਰਗ ਨਿਹਾਰਾ। ਦੂਰ ਪਾਹਰੂ ਕਰਤਿ ਪੁਕਾਰਾ ॥੪੬॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਬਿਧੀ ਵੰਦ' ਪ੍ਰਸੰਗ ਬਰਨਨੰ ਨਾਮ ਤ੍ਰਿੰਸਤੀ ਅੰਸੁ ॥ ੩੦ ॥

[1]ਚਿੰਤਾ। [2]ਹੋਰ ਕੌਣ ਤੱਕ ਸਕਦਾ ਹੈ। [3]ਤਸੱਲੀ। [4]ਖੁੱਲ੍ਹ ਭਾਵ ਬਹੁਤੀ ਪੀਤੀ। [5]ਤੂੰ ਨਾ ਪੀਵੀਂ। [6]ਮੋਟੀ ਮਤ ਵਾਲਾ। [7]ਬਰਤਨ ਭਰ ਭਰਕੇ। [8]ਬੋਲਦੇ ਨਹੀਂ ਜਦੋਂ (ਤੇ ਦੇਖਦਾ ਹੈ ਬਧੀਆ ਕਿ) ਨਹੀਂ ਰਹੀ ਅੰਗਾਂ ਦੀ ਸੁਧ। *ਪਾ:–ਬਲਿਡਾਰੀ।

੩੧. [ਇਕ ਘੋੜਾ]।

ਦੋਹਰਾ ॥ ਪਟ ਕਟ ਸੋਂ ਕਸ ਕਰਿ ਤਬਹਿ ਪਗੀਆ ਭਲੇ ਸੁਧਾਰਿ। ਆਰੇ ਮਹਿਂ ਤਾਰੀ[1] ਧਰੀ, ਗਮਨਨ ਦਾਵ ਬਿਚਾਰਿ ॥ ੧ ॥ ਚੌਪਈ ॥ ਡਾਰਨ ਜਹਾਂ ਪ੍ਰਥਮ ਹੀ ਹਾਥ। ਗੁਰ ਰਜ਼ਾਇ ਲਾਗੀ ਕਰ ਸਾਥ। ਲੈ ਕਰਿ ਕੁਲਫ[2] ਤੁਰਤ ਹੀ ਛੋਹਾ। ਜਾਨਹਿਂ ਜ਼ੀਨ ਧਰੈਂ ਜਿਸ ਓਰਾ ॥੨॥ ਕਰਤਿ ਸ਼ੀਘ੍ਰ ਹੀ ਲੀਨਿ ਉਠਾਇ। ਹਯ ਦਲਬਾਗ ਨਿਕਟਿ ਤਬਿ ਜਾਇ। ਰੇਸ਼ਮ ਡੋਰਹਿਂ ਛੋਰਨ ਕਰੀ। ਦੇਤਿ ਦਿਲਾਸੋ ਧੀਰਜ ਧਰੀ ॥ ੩ ॥ ਤਤਛਿਨ ਕਵਿਕਾ ਮੁਖ ਪਹਿਰਾਈ। ਗਹਿ ਗ੍ਰੀਵਾ ਪਰ ਬਾਗ ਟਿਕਾਈ। ਤਾਹਰੁ[3] ਡਾਰਿ, ਜ਼ੀਨ ਕਰ ਲੀਨਿ[4]। ਪੀਠ ਤੁਰੰਗਮ ਕੀ ਧਰਿ ਦੀਨਿ ॥ ੪ ॥ ਹੁਤੋ ਪਟੀਬਰ ਕੋ ਮ੍ਰਿਦੁ ਤੰਗ[5]। ਖੈਂਚ ਡਾਰਿ[6] ਖੈਚੰਨੋ ਬਲ ਸੰਗ। ਚਾਂਮੀਕਰ ਰਕਾਬ ਨਗ ਜਰੀ। ਦੋਨਹੁ ਦਿਸ਼ਿ ਲਰਕਾਵਨ ਕਰੀ ॥ ੫ ॥ ਦੁਮਚੀ ਦੁਮਚੀ ਮਹਿਂ ਪਹਿਰਾਈ[7]। ਚਰਨ ਪਿਛਾਰੀ[8] ਤੁਰਤ ਛੁਰਾਈ। ਧਰਿ ਗੁਰ ਧਯਾਨ ਸਿਮਰਿ ਸਤਿਨਾਮੁ। 'ਕਰਹੁ ਸਪੂਰਨ ਅਪਨੋ ਕਾਮੁ ॥ ੬ ॥ ਹੌਤਿ ਬਿਅਦਬੀ ਮੋਤੇ ਜੋਇ। ਦਿਹੁ ਤਨਖਾਹ[9] ਬੰਦਿ ਕਰ ਦੋਇ। ਪੰਚ ਰਜਤ ਪਣ ਕੋ ਪੰਚਾਮ੍ਰਿਤ। ਅਰਪੌਂ ਮੈਂ ਬਖਸ਼ਾਵਨ ਕੇ ਹਿਤ ॥੭॥ ਗੁਰ ਹਯ ਪਰ ਮੈਂ ਪੁਰਬ ਚਰਿਹੌਂ। ਕਾਜ ਸਰੈ ਨਹਿਂ ਧਾਂਤੇ ਕਰਿ ਹੌਂ'। ਦਈ ਪ੍ਰਦਛਨਾ ਫਿਰ ਚਹੁ ਆਸਾ[10]। ਬੰਦਤਿ ਭਯੋ ਚਰਨ ਕੇ ਪਾਸਾ ॥ ੮ ॥ ਲੈ ਸਤਿਨਾਮ ਤੁਰੰਗ ਅਰੂੜਾ। ਹੁਤੋ ਜ਼ੀਨਮਹਿਂ ਚਾਬੁਕ ਰੂੜ੍ਹਾ।ਕੰਚਨ ਦੰਡ ਜਵਾਹਰ ਜਰਿਓ[11]।ਸੋ ਬਿਧੀਏ ਕਰ ਧਾਰਨ ਕਰਿਓ ॥ ੯ ॥ ਇਤ ਉਤ ਕੁਛ ਫੇਰਨੋ ਤਬਿ ਘੋਰਾ। ਤੁੰਦ ਬਿਸਾਲ ਕੀਨਿ ਬਡ ਜੋਰਾ। ਦੁਰਗ ਕੰਧ ਜੋ ਹੁਤੀ ਟਪਾਵਨ। ਤਿਸ ਕੇ ਕਰਿ ਸਨਮੁਖ ਚਲਿ ਜਾਵਨ ॥੧੦॥ ਏਕ ਹਾਥ ਚਾਬੁਕ ਕੋ ਮਾਰਾ ਰਿਸ ਤੁਰੰਗ ਤਨ ਓਜ ਸੰਭਾਰਾ। ਜਿਸ ਕੋ ਢੁਲ ਛਰੀ ਨਹਿਂ ਲਾਈ[12]। ਲਗਤਿ ਉਠਨੋ, ਕਰ ਬਾਗ ਉਠਾਈ ॥ ੧੧ ॥ ਇਕ ਦੁਇ ਛਾਲ ਕੰਧ ਲਗਿ ਕੀਨਿ। ਰਿਸ

[1]ਆਲੇ ਵਿਚ ਕੁੰਜੀ। [2]ਜੰਦਰਾ [ਅ:, ਕੁਫਲ]। [3]ਜ਼ੀਨ ਹੇਠਾਂ ਜੋ ਕਪੜਾ ਪਾਈਦਾ ਹੈ। [4]ਕਾਠੀ ਹੱਥ ਵਿਚ ਲਈ। [5]ਪੇਟੀ, ਜਿਸ ਨਾਲ ਜ਼ੀਨ ਕੱਸੀ ਦੀ ਹੈ ਘੋੜੇ ਤੇ। [6]ਖਿੱਚ ਪਾ ਕੇ। [7]ਪੁਛ ਵਿਚ ਦੁਮਚੀ ਪਹਿਰਾਈ। ਦੁਮਚੀ ਇਕ ਚਮੜੇ ਦੇ ਸਾਜ ਦਾ ਇਕ ਹਿੱਸਾ ਹੈ ਜਿਸ-ਦਾ ਇਕ ਪਾਸਾ ਘੋੜੇ ਦੀ ਪਛ ਵਿਚ ਪਹਿਰਾਇਆ ਜਾਂਦਾ ਹੈ। [8]ਪਿਛਾੜੀ, ਜਿਸ ਨਾਲ ਘੋੜੇ ਦੇ ਪਿਛਲੇ ਪੈਰ ਬੱਧੇ ਹੁੰਦੇ ਹਨ। [9]ਦੇਵਾਂਗਾ ਤਨਖਾਹ। [10]ਚਾਰੋਂ ਪਾਸੇ। [11]ਸੋਨੇ ਦਾ ਡੰਡਾ ਜਵਾਹਰਾਂ ਨਾਲ ਜੜਿਆ ਹੋਇਆ। [12]ਫੁੱਲਾਂ ਦੀ ਛਟੀ ਨਹੀਂ ਲਗਾ ਸੀ (ਕਦੇ)।

ਤੇ ਊਚੀ ਕਛੂ ਨ ਚੀਨਿ[1]। ਚਾਰਹੁ ਚਰਨ ਉਚਾਇ ਉਚੇਰੇ। ਭਯੋ ਕੰਧ ਤੇ ਊਚ ਬਡੇਰੇ ॥ ੧੨ ॥ ਸਟਕਾਰੀ[2] ਦੁਮਚੀ ਭਰਮਾਈ। ਸਰਿਤਾ ਬਿਖੇ ਪਰਜੋ ਤਬਿ ਜਾਈ।ਹੁਤੋ ਗੰਭੀਰ ਨੀਰ ਤਿਸ ਥਾਨ।ਭੀਗਜੋ ਏਕ ਬਾਰ ਬਲਵਾਨ॥ ੧੩॥ਹਯ ਅਰੂਢਬੇ ਮਹਿੰ ਮਤਿ ਮਹਾਂ।ਵਾਗ ਉਸਾਰਿ ਸੰਭਰਜੋ ਤਹਾਂ[3]। ਜਾਨੂ ਲਗਿ ਜਲ ਕਰਿ ਕੈ ਤਰਜੋ। ਭਯੋ ਪਾਰ ਬਲ ਤਨ ਸੰਭਾਰਜੋ॥੧੪॥ਜਬਿਹੂੰ ਛਾਰ ਬਾਰ ਮੈਂ ਮਾਰੀ।ਉਛਰਜੋ ਬਡੇ ਬੇਗ ਤੇ ਬਾਰੀ।ਸ਼ਬਦਬਿਲੰਦਭਯੋਤਬਿ ਐਸੇ।ਜਰ ਖਰ ਗਿਰਹਿ ਅਟਾਰੀ ਜੈਸੇ[4] ॥੧੫॥ ਹੁਤੋ ਪਾਹਰੂ ਜਾਗਤਿ ਜੋਈ। ਨਿਤ ਜਲ ਜੰਤੁ ਬਿਚਾਰਹਿ ਤੋਈ। ਸੁਨਿ ਕੈ ਨਾਦ ਭੂਸ਼ਨੀ ਰਹੈ। ਕਛੁ ਨਹਿ ਲਹੈ ਨ ਬਚ ਮੁਖ ਕਹੈ ॥ ੧੬ ॥ ਬਿਧੀਚੰਦ ਬਡ ਸੁਮਤਿ ਪ੍ਰਬੀਨਾ। ਝਟ ਥਿਰ ਤੁਰੰਗ ਦਿਲਾਸੋ ਦੀਨਾ। ਗ੍ਰੀਵਾ ਪਰ ਧਰਿ ਧੀਰ ਕਰਿ ਹਾਥ। ਹੁਤੋ ਤੋਜ ਕਰਿ ਧੀਰਜ ਸਾਥ ॥ ੧੭ ॥ ਨਿਤ ਦਿਨ ਮਹਿੰ ਪਿਖਿ ਘਾਤ ਬਿਚਾਰਤਿ।ਕੰਧ ਨਦੀ ਪਿਖਿ ਪੰਥ ਨਿਹਾਰਤਿ[5]।ਸੋ ਸਭਿ ਕਰਿ ਨਿਰਨੈ ਮਗ ਚਾਲਾ। ਗੁਰ ਸਨਮੁਖ ਮੁਖ ਕਰਿ ਤਿਸ ਕਾਲਾ॥ ੧੮ ॥ ਅਧਿਕ ਅਨੰਦਤਿ ਸੁਮਤਿ ਬਿਲੰਦ। ਚਲਹਿ ਤੁਰੰਗ ਪੌਨ ਮਾਨਿੰਦ। ਸਤਿਗੁਰ ਸ਼ਬਦ ਬਦਨ ਤੇ ਗਾਵੈ। ਭਾ ਪ੍ਰਮੋਦ ਸੋ ਰਿਦੈ ਨ ਮਾਵੈ[6] ॥੧੯॥ ਸ਼੍ਰੀ ਮੁਖਵਾਕ ॥

ਗੁਰੁ ਮੇਰੇ ਸੰਗਿ ਸਦਾ ਹੈ ਨਾਲੇ॥ ਸਿਮਰਿ ਸਿਮਰਿ ਤਿਸੁ ਸਦਾ ਸੰਮ੍ਹਾਲੇ ॥

ਇੱਤ੍ਯਾਦਿਕ ਤੁਕ ਗਾਵਤਿ ਆਵੈ। ਹਯ ਕੀ ਪੀਠ ਚਢਨਿ ਸੁਖ ਪਾਵੈ। ਇਮ ਬਡ ਬਲ ਤੇ ਗਮਨਜੋ ਘੋਰਾ।ਨਹਿੰ ਬਿਧੀਏ ਤਨ ਹਾਲਹਿ ਥੋਰਾ॥੨੦॥ ਉਦਜੋ ਚੰਦ ਜੁਗ ਘਟਿਕਾ ਪਾਛੇ। ਦੀਖਨ ਲਗਜੋ ਪੰਥ ਸਭਿ ਆਛੇ।ਦੇਤਿ ਦਿਲਾਸਾ ਮਾਰਗ ਚਾਲਹਿ। ਕੁਲਨ ਤੇ ਨਭ ਉਡਨਿ ਸੰਭਾਲਹਿ[7] ॥ ੨੧ ॥ ਗ੍ਰਾਮ ਕਿ ਨਗਰੀ ਆਇ ਅਗਾਰੀ। ਨਹੀਂ ਪ੍ਰਵੇਸ਼ਹਿ ਕਿਸੂ ਮਝਾਰੀ। ਵਹਿਰ ਵਹਿਰ ਹੀ ਮਾਰਗ ਚਲੇ। ਆਇ ਨਦੀ ਜਹਿੰ ਦੋਨੋ[8] ਮਿਲੇ ॥੨੨॥ ਦੇਖਿ ਘਾਟ ਕੋ ਠੇਲਜੋ ਬਾਗੀਂ[9]। ਜੀਨ ਸ਼ੁਸ਼ਕ ਰਖਿ ਹੋਯੋ ਪਾਰੀ। ਆਯੁਤ

---

[1](ਕੰਧ) ਕੁਝ ਉੱਚੀ ਨਾਂ ਜਾਣੀ। [2]ਝਟਕਾਰੀ, ਛੈਤੀ। [3]ਵਾਗ ਉਭਾਰ ਕੇ ਸੰਭਾਲਿਆ (ਘੋੜਾ) ਤਿੱਬੇ। [4]ਜੜ੍ (=ਨੀਂਹ) ਦੇ ਖਰ ਗਿਆਂ ਜਿਵੇਂ ਅਟਾਰੀ ਡਿੱਗੇ। [5]ਦੀਵਾਰ ਤੇ ਨਦੀ ਵਿਚੋਂ ਦੀ ਰਾਹ ਲਭਦਾ ਸੀ (ਪਹਿਲੇ)। [6]ਮੇਉਂਦਾ ਨਹੀਂ। [7]ਅਕਾਸ਼ ਦੇ ਤਾਰੇ ਪਰਖ ਕੇ (ਰਸਤਾ ਤੇ ਸਮਾਂ ਪਛਾਣਦਾ ਹੈ)। [8]ਗ੍ਰਾਵ ਸਤਲੁਜ ਤੇ ਬਿਆਸ। [9]ਜਲ ਵਿਚ।

ਛਾਤੀ ਲਗਿ ਜਲ ਛੁਯੋ। ਸੂਕੋ ਰਾਖ ਤੀਰ ਪਰ ਗਯੋ॥ ੨੩ ॥ ਸਾਂਧਿ ਬ੍ਰਿੱਛ ਸੋਂ ਮੱਜਨ ਕਰਜੋ*। ਧਰਿ ਗੁਰ ਧ੍ਯਾਨ ਹਯ ਉਪਰ ਚਰਜੋ*। ਬਲ ਤੇ ਜਲ ਥਲ ਮਹਿੰ ਤੁਲ[1] ਚਲਹਿ। ਸੁਖ ਅਸੁਵਾਰੀ ਕਰਤਿ ਨ ਹਾਲਹਿ ॥ ੨੪ ॥ ਥਡੇ ਬੇਗ ਤੇ ਗਮਨਹਿ ਘਨੇ। ਗਗਨ ਬਿਮਾਨ ਪਯਾਨਤਿ ਮਨੇ। ਧ੍ਯਾਨ ਗੁਰੂ ਕੋ ਧਾਰਤਿ ਮਨ ਮੈਂ†। ਕਾਰਜ ਬਨਜੋ ਅਲਪ ਹੀ ਦਿਨ ਮੈਂ† ॥ ੨੫ ॥ ਬਿਧੀਚੰਦ ਕੋ ਦੇਤਿ ਅਨੰਦ। ਨਹਿਨ ਹੋਨਿ ਦੇ ਤੁੰਦ ਬਿਲੰਦਾਪਹਿਲੇ ਦਿਨ ਮਹਿੰ ਮਜਲ ਬਿਸਾਲਾ।ਇਕ ਥਲ ਖਰੇ ਬਿਤਾ ਚਿਰ ਕਾਲਾ ॥ ੨੬ ॥ ਹੋਇ ਨ ਅਸ, ਅਸੁ ਹੁਸ ਨਹਿੰ ਜਾਇ[2]। ਗੁਰ ਢਿਗ ਏਕ ਬਾਰ ਪਹੁੰਚਾਇ। ਧੀਰਾ[3] ਕਰਤੇ ਦੇਤਿ ਦਿਲਾਸਾ। ਚਢਿਬੋ ਮਹਿੰ ਚਾਤੁਰ ਮਤਿ ਰਾਸਾ ॥ ੨੭ ॥ ਦੇਤਿ ਬਾਗ ਕੋ ਚਾਲ ਚਲਾਵੈ। [4]ਤਊ ਬੇਗ ਤੇ ਬਹੁਤ ਸਿਧਾਵੈ। ਥੋਰੋ ਚਲਹਿ, ਲਖਹਿ ਅਸਵਾਰ[5]। ਪਹੁੰਚਹਿ ਦੂਰ ਨ ਲਾਗਿ ਅਵਾਰ ॥ ੨੮ ॥ ਆਨ ਰਹਜੋ ਦਿਨ ਘਟਿਕਾ ਚਾਰੇ। ਰੂਪੇ ਪੁਰਿ ਕੇ ਚਿੰਨ੍ਹ ਨਿਹਾਰੋ।ਦੇਖਤਿ ਹੀ ਆਨੰਦਤਿ ਹੋਵਾ।ਕੁਸ਼ਲ ਸਮੇਤ ਪਹੁੰਚਬੋ ਜੋਵਾ॥੨੯॥ ਉਤਰ ਪਰਜੋ ਘੋਰਾ ਛੁਰਿਰਾਯੋ[6]। ਅਦਬ ਹੇਤੁ ਮਗ ਚਰਨਨਿ ਆਯੋ। ਆਗੇ ਸਤਿਗੁਰ ਲਗੇ ਦਿਵਾਨ। ਸ਼ਬਦ ਰਬਾਬੀ ਕਰਤੇ ਗਾਨ ॥ ੩੦ ॥ ਦਿਖਜੋ ਦੂਰ ਤੇ ਸੰਗ ਤੁਰੰਗ। ਆਵਤਿ ਬਿਧੀਚੰਦ ਮੁਦ ਅੰਗ। ਕਮਲ ਬਿਲੋਚਨ ਜੁਗ ਬਿਗਸਾਏ। ਉਠੇ ਹੇਰਿਬੇ ਹੇਤੁ ਲੁਭਾਏ ॥ ੩੧ ॥ ਜਿਮ ਸੀਤਾ ਸੁਧਿ ਕੋ ਹਨੁਮਾਨ। ਰਾਮ ਸਮਾਨ ਪ੍ਰਤੀਖਤਿਵਾਨ। ਪਰਜੋ ਪਾਇੰ ਪੰਕਜ ਪਰ ਦੌਰਿ। ਰਘੁਬਰ ਸਮ ਉਠਾਇ ਭਰਿ ਕੌਰ[7]॥੩੨॥ਕ੍ਰਿਪਾਦ੍ਰਿਸ਼ਟਿ ਤੇ ਕਰਜੋ ਨਿਹਾਲ। ਬਿਧੀਆ ਹਨੁਮਾਨ ਕੇ ਢਾਲ। ਤਿਨ ਦੇਇਨ ਸਮ[8]

---

[1]ਇੱਕੋ ਜਿਹਾ। [2]ਘੋੜਾ ਘਬਰਾ ਨ ਜਾਵੇ। [3]ਹੌਲੀ। [4]ਅਸਵਾਰ ਨੂੰ ਜਾਪਦਾ ਹੈ ਕਿ ਘੋੜਾ ਵੇਹੜਾ ਚਲ ਰਿਹਾ ਹੈ, ਪਰ ਜਾਂਦਾ ਵੇਗ ਨਾਲ ਬਹੁਤ ਸੀ। [5]ਵਾਗ ਭੋਰ ਹੱਥ ਵਿਚ ਫੜਕੇ ਟੋਰਿਆ। ਭਾਵ ਆਪ ਥੀ ਪੈਰੀਂ ਟੁਰਿਆ। [6]ਜੱਫੀ ਭਰਕੇ। [7]ਤਿਨਾਂ ਦੋਹਾਂ (ਭਾਵ ਬਿਧੀਏ ਤੇ ਹਨੁਮਾਨ) ਵਰਗਾ।

*ਕਈ ਲਿਖਤੀ ਨੁਸਖਿਆਂ ਵਿਚ ਇਹ ਦੋ ਤੁਕਾਂ ਨਹੀਂ ਹਨ ਤੇ ਚੌਪਈ ਵੀ ਦੋ ਹੀ ਚਰਨ ਦਿੱਤੇ ਹਨ, ਤੇ ਦੋ ਹੋਰ ਲਿਖਤੀ ਨੁਸਖਿਆਂ ਵਿਚ ਪਾਠਾਂਤਰ ਇਉਂ ਹੈ:—ਨਿਕਸ ਨਦੀ ਤੇ ਗੁਰ ਕਰਿ ਵੰਦਨ। ਕਾਰਜ ਸਿੱਧ ਪਿਖਿ ਮੁਦਤਿ ਬਿਲੰਦਨ। †ਇਹ ਦੋਵੇਂ ਤੁਕਾਂ ਕਈ ਲਿਖਤੀ ਨੁਸਖਿਆਂ ਵਿਚ ਨਹੀਂ ਹਨ, ਇਕ ਛਾਪੇ ਦੇ ਤੇ ਇਕ ਲਿਖਤੀ ਵਿਚ ਹਨ।

ਕੋ ਬਡ ਭਾਗੀ। ਦੁਸ਼ਕਰ[1] ਕਰਨੋ ਭਏ ਅਨੁਰਾਗੀ ॥ ੩੩ ॥ ਨਹੀਂ ਅਪਰ ਤੇ ਜੋ ਬਨਿ ਆਯੋ। ਗੁਰ ਪ੍ਰਭੁ ਹਿਤ ਸੋ ਕਾਜ ਬਨਾਯੋ। ਨਹੀਂ ਪ੍ਰਾਨ ਪਯਾਰੇ ਜੁਗੈ ਕੀਨੇ। ਕਰਨ ਕਾਜ ਕੇ ਰਸ ਮਹਿੰ ਭੀਨੇ ॥ ੩੪ ॥ ਬੂਝੀ ਕੁਸ਼ਲ ਸਰਸ ਰਘੁਬਰ ਕੇ। ਕਹੀ ਸਕਲ ਹਨੁਮਤਿ ਸਮਸਰ ਕੇ*। ਜਿਨ ਕੋ ਮੁਨਿ ਜਨ ਜੋਗੀ ਧਯਾਵੈਂ। ਅਨਿਕ ਜਤਨ ਕਰਿ ਉਰ ਠਹਿਰਾਵੈਂ ॥ ੩੫ ॥ ਕ੍ਰਿਪਾ ਦ੍ਰਿਸ਼ਟਿ ਕਰਿ ਅੰਕ ਭਰੇ ਜੋ। ਤਿਨ ਕੀ ਸਮਤਾ ਕੌਨ ਕਰੈ ਜੋ। ਕਹਿ ਬਿਧੀਆ 'ਤੁਮ ਸਦਾ ਸਹਾਇ। ਸੰਕਟ ਨਿਕਟਿ ਹੋਨਿ ਨਹਿੰ ਪਾਇ ॥ ੩੬ ॥ ਨਿਜ ਕਰੁਨਾ ਕਰਿ ਕਾਜ ਕਰਾਯੋ। ਬਿਖਮ ਦੁਰਗ ਤੇ ਹਯ ਨਿਕਸਾਯੋ। ਸਕਲ ਦੇਸ਼ ਬ੍ਰਿੰਦਨ ਕੋ ਮਾਲਿਕ। ਲਾਖਹੁੰ ਸੈਨਾ ਜਿਸ ਕੇ ਭਾਲਿਕ[2] ॥ ੩੭ ॥ ਖਰੇ ਹਜ਼ਾਰਹੁੰ ਪਾਹਰੂ ਰਾਖੇ। ਰੱਖਜਾ ਸ਼ਾਹੁ ਕਰਨਿ ਅਭਿਲਾਖੇ। ਤਿਸ ਕੋ ਅਤਿ ਪ੍ਰਿਯ ਹਯ ਹਰਿ ਆਨਾ[3]। ਤੁਮ ਬਿਨ ਕਰਤਿ ਕਾਜ ਕੋ ਆਨਾ ?' ॥ ੩੮ ॥ ਸਤਿਗੁਰ ਸਹਤ ਜੋਧ ਤੇ ਆਦਿ। ਹਯ ਕੋ ਪਿਖਿਨਿ ਉਠੇ ਅਹਿਲਾਦਿ। ਨਖ ਸ਼ਿਖ ਲੌ ਪਿਖਿ ਹਰਖਤਿ ਸਾਰੇ। ਸਹਿਤ ਜ਼ੀਨ ਜ਼ੇਵਰ ਸਭਿ ਡਾਰੇ ॥ ੩੯ ॥ ਸੁੰਦਰ ਮੂਰਤਿ ਹਯ ਕੀ ਹੇਰੇ। ਜਿਮ ਕਾਗਦ ਪਰ ਲਿਖੀ ਚਿਤੇਰੇ। ਜਨੁ ਸੁੰਦਰਤਾ ਸਕਲ ਬਟਰੀ। ਅੰਗ ਅੰਗ ਪ੍ਰਤਿ ਬਿਧ ਕਰਿ ਜੋਰੀ ॥ ੪੦ ॥ [4]ਰੂਪ ਸਮੁੰਦ੍ਰ ਸੁ ਛਬਿ ਕਰਿ ਨੇਤੀ। ਮਹਾਂ ਬੀਰਰਸ ਮੰਦਰ ਸੇਤੀ। ਕਰ ਅਰਬਿੰਦ ਮਦਨ ਗਹਿ ਕਰਿਕੈ। ਅਦਭੁਤ ਮਥਨ ਕੀਨਿ ਬਲ ਧਰਿਕੈ ॥ ੪੧ ॥ ਮਨਹੁੰ ਤੁਰੰਗਮ ਇਹੁ ਨਿਪਜਾਯੋ[5]।

---

[1]ਔਖਾ ਕੰਮ। [2]ਦੇਹਾਂ ਨੇ। [3]ਅਧੀਨ। [4]ਖਸ ਲਿਆਂਦਾ। [5](ਰੂਪ=) ਸੁੰਦਰਤਾ ਰੂਪੀ ਸਮੁੰਦਰ ਵਿਚ ਛਬੀ ਦਾ ਨੇਤਰਾ ਪਾਕੇ ਮੰਦਰਾਚਲ (ਸਮਾਨ) ਮਹਾਂ ਬੀਰ ਰਸ ਰੂਪੀ (ਮਧਾਣੇ) ਨਾਲ, ਕਾਮਦੇਵ ਨੇ ਹੱਥਾਂ ਕਵਲਾਂ ਨਾਲ (ਨੇਤ੍ਰਾ) ਫੜਕੇ, ਬਲ ਨਾਲ ਅਚਰਜ ਤਰ੍ਹਾਂ ਰਿੜਕਿਆ ਕਿ (ਉਸ ਸਮੁੰਦਰ ਵਿਚੋਂ) ਮਾਨੋ ਇਹ ਘੋੜਾ ਪੈਦਾ ਕੀਤਾ, (ਕਿ) ਸੂਰਜ ਦਾ ਸਤਮੁਖਾ ਘੋੜਾ (ਵੀ) ਇਸਦੀ ਬਰਾਬਰੀ ਨਹੀਂ ਕਰ ਸਕਦਾ, ਹੋਰ ਕਿਸੇ ਦੇ ਪਾਸ ਐਸਾ ਕੀਕੂੰ ਹੋ ਸਕਦਾ ਹੈ।

*ਇਹ ਦ੍ਰਿਸ਼ਟਾਂਤ ਮਾਤ੍ਰ ਸਮਝਣੇ ਚਾਹੀਏ। ਕਵਿ ਜੀਦੀ ਵਾਕਫ਼ੀ ਦਾ ਦਾਇਰਾ ਹਿੰਦੀ, ਸੰਸਕ੍ਰਿਤ ਸ ਹਿੱਤ ਤੋਂ ਬਾਹਰ ਨਹੀਂ ਹੈ, ਤਾਂਤੇ ਉਸੇ ਸਾਹਿਤ ਦੇ ਪ੍ਰਸੰਗ ਦੇ ਦ੍ਰਿਸ਼ਟਾਂਤ ਹੀ ਘਟਾ ਸਕਦੇ ਹਨ। ਅੱਗੇ ਚੱਲਕੇ ਅੰਸੂ ੩੩ ਅੰਕ ੨੩ ਵਿਚ ਭਾਈ ਬਿਧੀ ਚੰਦ ਨੂੰ ਹਨੁਮਾਨ ਤੋਂ ਵੱਡਾ ਦੱਸਦੇ ਹੋਨ, ਤੇ ਫੇਰ ਅੱਗੇ ਵੇਖੋ ਅੰਕ ੩੯ ਵਿਚ ਘੋੜੇ ਦੀ ਸੁੰਦਰਤਾ ਵਰਣਨ ਕਰਨ ਲਈ ਭੀ ਰੂਪਕ ਸਮੁੰਦਰ ਮਥਨ ਦਾ ਕਥਨ ਕੀਤਾ ਹੈ।

ਸਪਤਮੁਖਾ ਰਵਿ ਕੋ ਦਰਸਾਯੋ। ਇਸ ਕੀ ਸਮਤਾ ਲਹੈ ਨ ਸੋਈ। ਅਪਰ ਸਮੀਪ ਕਹਾਂ, ਕਿਮ ਹੋਈ[1] ॥ ੪੨ ॥ ਸ਼੍ਰੀ ਗੁਰ ਹਰਿਗੋਬਿੰਦ ਕਰ ਧਰਿਓ। ਅੰਗ ਅੰਗ ਅਵਿਲੋਕਨਿ ਕਰਿਓ। ਜਿਮ ਸੰਗਤਿ ਹਯ ਕੀਨਿ ਬਤਾਵਨਿ। ਬਿਧੀਚੰਦ ਤਿਮ ਕਰਨੋ ਦਿਖਾਵਨ॥ ੪੩ ॥'ਤੁਰਕੇਸ਼ੁਰ ਤੇ ਪਲਟਾ ਲਿਯੋ। ਹਰਨੋ ਹਮਾਰੋ ਹਯ ਬਲ ਕਿਯੋ। ਤਿਮ ਬਿਧੀਏ ਬਧਿ ਬਲ ਕੋ ਠਾਨਾ। ਤਿਸ ਪਲਟੇ ਕਰਿ ਹਯ ਕੋ ਆਨਾ' ॥ ੪੪ ॥ ਰੂਪਚੰਦ ਸਾਧੂ ਅਰੁ ਜੋਧ। ਇਨ ਤੇ ਆਦਿ ਗੁਰੂ ਕੇ ਜੋਧ[2]। ਹੇਰਿ ਹੇਰਿ ਸਗਲੇ ਬਿਸਮਾਏ।–ਬਿਖਮ ਸਥਲ ਤੇ ਕਿਮ ਨਿਕਸਾਏ ?–॥੪੫॥ ਸਭਿਹਿਨਿ ਜਾਨਨੋ–ਗੁਰੂ ਪ੍ਰਤਾਪ। ਕਰਨ ਕਰਾਵਨ ਆਪੇ ਆਪ। ਮਾਨਸ ਥਪੁਰੇ ਤੇ ਕਜਾ ਹੋਇ। ਕਰੀਯਤਿ ਬੀਚ ਬਹਾਨਾ ਸੋਇ–॥ ੪੬ ॥ ਜੇਠਾ ਨਿਕਟਿ ਗੁਰੂ ਭਥਿ ਹੇਰਾ। ਸੌਂਪ ਤੁਰੰਗਮ ਦੀਨਿ ਬਡੇਰਾ। 'ਬਿਧੀਚੰਦ ਜਿਮ ਕਰਹਿ ਬਤਾਵਨ। ਤਿਮ ਸੇਵਾ ਕੀਜੈ ਮਨ ਭਾਵਨ' ॥ ੪੭ ॥ ਨਵਰ ਦੋਇ ਮਾਲਸ਼ ਪਰ ਲਾਏ। ਖਰੇ ਖਰਖਰੇ ਖਰੇ ਕਰਾਏ।ਬਹੁਤ ਦਿਵਸ ਕੋ ਹੁਤੋ ਖਰੋਵਾ।ਮਜਲ ਬਿਸਾਲ ਕਰੇ ਸ਼੍ਰਮ ਹੋਵਾ ॥ ੪੮ ॥ ਬਦਨ ਨਾਸਕਾ ਆਦਿਕ ਅੰਗ। ਸਰਬ ਸੁਧਾਰਨ ਕਰੇ ਤੁਰੰਗ। ਬਿਤੇ ਜਾਮ ਤੇ ਜ਼ੀਨ ਉਤਾਰਾ। ਹੀਰਨਿ ਕੇ ਜਰਾਵ ਕਰਿ ਸਾਰਾ ॥ ੪੯ ॥ ਖੋਬੇ ਉਚਿਤ ਹਰੇ ਤ੍ਰਿਨ ਪਾਏ। ਖਰੋ ਹੋਨਿ ਥਲ ਖਰੋ[3] ਬਨਾਏ। ਕੀਨਿ ਤਿਹਾਵਲ ਦੀਨਿ ਨਿਹਾਰੀ।ਊਪਰ ਸ਼ੁਭ ਪਟ ਰਾਖਨੋ ਡਾਰੀ॥ ੫੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੋ 'ਬਿਧੀ ਚੰਦ ਤੁਰੰਗ ਲਿਆਵਨ' ਪ੍ਰਸੰਗ ਬਰਨਨੰ ਨਾਮ ਏਕ ਤ੍ਰਿੰਸਤੀ ਅੰਸੁ ॥੩੧॥

੩੨. [ਘੋੜਾ ਉਦਾਸ]।

ਦੋਹਰਾ ॥ ਇਤ ਐਸੇ ਪਹੁੰਚਨੋ ਤੁਰੰਗ ਉਤ ਲਵਪੁਰਿ ਕੀ ਗਾਥ। ਜਿਮ ਹੋਈ, ਸੰਤਹੁ ! ਸੁਨਹੁ, ਕਹਤਿ ਕਵੀ ਤੁਮ ਸਾਥ ॥੧॥ਚੌਪਈ॥ ਨਿਜ ਖਾਨੇ ਮਹਿੰ ਸੋਂਧੇਖਾਨ। ਖਾਨਾ ਖਾਨ ਕਰਨੋ ਸੁਪਤਾਨ[4]*। ਨਿਸ ਬਿਤਾਇ ਬਡ ਪ੍ਰਾਤਿ ਸਿਧਾਰਾ। ਇਕ ਹਯ ਨਹਿੰ, ਇਕ ਖਰਨੋ, ਨਿਹਾਰਾ ॥ ੨ ॥ ਦੇਖਿ ਭਯੋ ਸੰਦੇਹ ਮਹਾਨਾ। ਸਭਿ ਦਾਸਨ ਸੋਂ ਊਚ ਬਖਾਨਾ। 'ਕਹਾਂ ਸੁਪਤ ਹੋ ਸਭਿ ਮਤਿ ਅੰਧੋ ? ।ਇਕ ਹਯ ਲੈ ਤੁਮ ਕਿਸ ਥਲ ਬੰਧੋ ?' ॥੩॥ਹਤੇ ਕੈਫ ਕੇ ਪਰੇ ਬਿਹਾਲਾ। ਸੁਨਿ ਸੁਨਿ ਅਪਨੋ ਕੀਨਿ ਸੰਭਾਲਾ। 'ਘਰ ਤੇ ਚਲਨੋ ਦਰੋਗ਼ਾ ਆਯੋ' । ਉਠੇ ਤੁਰਤ ਹੀ ਇਮ ਲਖਿ ਪਾਯੋ[5] ॥੪॥ ਸਭਿਨਿ

[1]ਇੱਥੋਂ ਤਕ ਦਾ ਪ੍ਰਯਾਯ ਪਿਛਲੇ ਪੰਨੇ ਹੇਠ ਅੰਕ ੫ ਵਿਚ ਮੁੱਕਾ ਹੈ। [2]ਸੂਰਮੇ। [3]ਚੰਗਾ। [4]ਆਪਣੇ ਘਰ ਵਿਚ। [5]ਖਾਣਾ ਖਾ ਕੇ ਸੌ ਗਿਆ। [6]ਭਾਵ ਦਰੋਗੇ ਨੂੰ ਆਇਆ ਜਾਣਿਓ ਨੇ।

*ਪਾ:–ਰਸ ਖਾਣ।

ਆਨਿ ਸੋ ਥਾਨ ਨਿਹਾਰਾ। ਘੋਰਾ ਨਹੀਂ, ਪਿਖੜੋ ਘਰ ਸਾਰਾ।ਹੌਲੇ ਹਹਿਰ[1] 'ਕਹਾਂ ਚਲਿ ਗਯੋ ?। ਨਹੀਂ ਸੈਨ੍ਹ ਕਿਤ, ਜਹਿਂ ਨਿਕਸਯੋ[2]॥ ੫ ॥ ਦ੍ਵਾਰ ਕਿਵਾਰ ਅਜਿਜਤਿ ਸਾਰੇ। ਲਘੁ ਤ੍ਰਾਕੀ ਬਿਨ ਨਹੀਂ ਉਘਾਰੇ[3]"। ਸ਼ਾਹੁ ਸਮੀਪੀ ਸੁਧਿ ਪਹੁੰਚਾਈ। 'ਕਹਾਂ ਭਯੋ ਹਯ ਨਹਿ ਇਸ ਥਾਈਂ?' ॥ ੬ ॥ ਸੁਨਿ ਸੰਭ੍ਰਮ ਤੇ[4]ਤਬਿ ਚਲਿ ਆਯੋ।–ਇਕਹਯਖਰੋ ਨ ਇਕ ਦਰਸਾਯੋ–। ਮਿਲੇ ਲੋਕ ਗਨ ਇਤ ਉਤ ਹੇਰੇ।ਲਖੜੋ ਖੋਜ 'ਹਯ ਘਰ ਮਹਿਂ ਫੇਰੇ'॥੭॥ ਪੁਨ ਨਿਕਸਨਿ ਕੇ ਥਾਨ ਨ ਜਾਨੈਂ।–ਕਹਾਂ ਗਯੋ ?–ਨਹਿਂ ਭੇਵ ਪਛਾਨੈ ॥ ਬੂਝੇ ਦਾਸ ਬੁਲਾਇ ਬਹੋਰੀ। 'ਭ੍ਰਮ ਨੇ ਕਯੋਂ ਨ ਪਿਖੀ ਹਯ ਚੋਰੀ?' ॥੮॥ ਹਾਥ ਜੋਰਿ ਸਭਿਹੂੰਨਿ ਸੁਨਾਯੋ। 'ਪੌਰ ਪੰਥ ਹਮ ਕਰਿ ਤਕਰਾਯੋ[5]। ਭਯੋ ਨਿਕੇਤ ਬਿਖੈ ਹਯ ਲੀਨਿ।ਵਹਿਰ ਆਨਿ[6]ਨਹਿਂ ਕਿਨਹੂੰ ਲੀਨਿ॥੯॥ਕਿਧੌਂ ਭ੍ਰਮਕਾ ਛਿੱਦ੍ ਉਘਾਰਾ। ਬਰਜੋ ਬੀਦ, ਨਹਿਂ ਕਿਨਹੁ ਨਿਹਾਰਾ। ਕਿਧੌਂ ਗਗਨ ਮੈਂ ਉਡਿ ਕਰਿ ਗਯੋ। ਕੈ ਪਤਾਲ ਕੋ ਗਮਨਤਿ ਭਯੋ॥੧੦॥ਮਾਨੁਖ ਕੀ ਇਤ ਗੰਮਨ ਨ ਕੋਈ। ਆਵਹਿ ਤਸਕਰ ਬਨਿ ਕਰਿ ਜੋਈ'। ਸੁਨਿ ਸੁਨਿ ਸਜਾਨੇ ਗਨ ਚਲਿ ਆਏ। ਸੁਮਤਿ ਕਰਤਿ[7] ਕਛੁ ਲਖਜੋ ਨ ਜਾਏ॥ ੧੧॥ਅਟਕਲ[8]ਕਰਹਿਂ ਪੇਸ਼ ਨਹਿਂ ਜਾਇ।ਹੋਰਹਿਂ ਸੁਨਹਿ ਸ਼ਾਹੁ ਪਛੁਤਾਇ। 'ਅਤਿ ਪ੍ਰਿਯ ਹਯ ਮੇਰੋ ਕਿਨ ਲਯੋ ?। ਅਪਨ ਬਿਨਾਸ਼ ਕਾਹਿ ਉਪਜਯੋ ॥ ੧੨॥ ਮਹਿ ਮੰਡਲ ਮਹਿਂ ਕੋ ਅਸ ਅਹੈ। ਮੋਰੋ ਤ੍ਰਾਸ ਜੁ ਨਹਿਂ ਉਰ ਲਹੈ। ਅਪਰ ਵਲਾਇਤ ਕੇ ਪਤਿ ਸ਼ਾਹਾ। ਮੋਹਿ ਵਸਤੁ ਰਖਿ ਸਕਹਿਂ ਨ ਪਾਹੂ ॥ ੧੩ ॥ ਕਿਸ ਕੇ ਸੀਸ ਉਡੈ ਹੁਇ ਗਏ[9]। ਨ੍ਰਿਭੈ ਹੋਇ ਘੋਰਾ ਜਿਨਿ ਲਏ। ਛਪਹਿ ਪਹਾਰਨ ਮੈਂ ਕੋ ਜਾਇ। ਤਹਾਂ ਸੈਨ ਮਮ ਆਨਹਿ ਧਾਇ ॥ ੧੪ ॥ ਮਰੂ, ਦੁਰਗ[10] ਮਹਿਂ ਹੋਇ ਪ੍ਰਵੇਸ਼। ਛੋਨਹਿ ਤਹਾਂ ਨ ਚਮੂੰ ਵਿਸ਼ੇਸ਼। ਸ਼ੱਤ੍ਰੂ ਬਿਸਾਲ ਮੋਹਿ ਅਬਿ ਸੋਇ। ਹਤੋਂ ਸਹੀ ਕਰਿ, ਕੋ ਕਿਤ ਹੋਇ[11] ॥

---

[1]ਡਰੇ ਤੇ ਅਸਚਰਜ ਹੋਏ। [2]ਜਿਥੋਂ ਨਿਕਲਿਆ ਹੋਵੇ। [3]ਛੋਟੀ ਤਾਕੀ ਬਿਨਾ (ਕੋਈ) ਖੁਲ੍ਹਾ ਨਹੀਂ। [4]ਵਿਆਕੁਲਤਾ ਨਾਲ। [5]ਰਸਤੇ ਦੇ ਦਰਵਾਜੇ ਦੀ ਅਸਾਂ ਤਕੜਾਈ ਰੱਖੀ ਹੈ। [6]ਬਾਹਰੋਂ ਆਕੇ। [7]ਸਿਆਣਪ ਕਰਦੇ ਹਨ (ਪਰ)। [8]ਕਿਆਸ, ਟੋਹ ਲਾਉਣੀ। [9]ਕਿਸ ਦੇ ਦੇ ਸਿਰ ਹੋ ਗਏ ਭਾਵ ਮਰਨ ਦੀ ਇੱਛਾ ਹੋ ਆਈ ਹੈ, ਯਾ ਸੀਸ ਦੇ ਦੇ ਟੋਟੇ ਹੋ ਗਏ ਭਾਵ ਵਿਚਾਰ ਨਹੀਂ ਰਹੀ। [10]ਮਾਰੂ ਥਲ ਤੇ ਕਿਲ੍ਹੇ। [11]ਹੋਈ ਭਾਵੇਂ ਕਿਤੇ ਹੋਵੇ।

੧੫॥ਰਿਸਹਿ ਸ਼ਾਹੁ ਘੋਰਾ ਚਿਤ ਆਵੈ[1]।ਨਿਜ ਥਲਕਹਿਕੈਸਭਿਨਿ ਸੁਨਾਵੈ। 'ਨਹਿੰ ਕਿਸ ਥਲ ਅਸ ਅਸੁ ਦਰਯਾਈ[2] । ਨਹਿੰ ਪ੍ਰਾਪਤਿ, ਗਨ ਕਰਹਿੰ ਉਪਾਈ' ॥ ੧੬ ॥ ਪਿਖਨੋ ਦਰੋਗਾ ਖਰੋ ਅਗਾਰੀ। ਕੋਪ ਸ਼ਾਹੁ ਕਰਿ ਗਿਰਾ ਉਚਾਰੀ। 'ਖੋਜੀ ਅਬਹਿ ਹਕਾਰਹੁ ਸਾਰੇ। ਨਿਜ ਬੁਧਿ ਬਲ ਤੁ ਖੋਜ ਨਿਕਾਰੇ ॥ ੧੭ ॥ ਸੈਨਾ ਦਿਹੁ ਖੋਜੀ ਕੇ ਸੰਗ। ਚਲਨੋ ਜਾਇ ਜਹਿੰ ਖੋਜਿ ਤੁਰੰਗ। ਬਹੁਰ ਆਇ ਸੁਧਿ ਜਬਹਿ ਸੁਨਾਵੈ। ਤਬਿ ਭਾਰੀ ਲਸ਼ਕਰ ਚਢਿ ਜਾਵੈ ॥ ੧੮ ॥ ਪ੍ਰਾਨ ਬਿਨਾਸ਼ਨਿ ਪਲਟਾ ਲੈ ਹੌਂ।ਅਪਰ ਦੰਡ ਨਹਿੰ ਕੋ ਤਿਸ ਦੈ ਹੌਂ'। ਇਮ ਕਹਿ ਸ਼ਾਹੁ ਮਹਿਲ ਨਿਜ ਗਯੋ। ਲਖਿ ਅਪਰਾਧ ਕ੍ਰੋਧ ਬਹੁ ਭਯੋ ॥ ੧੯ ॥ ਤਿਸ ਛਿਨ ਖੋਜੀ ਸਭਿ ਚਲਿ ਆਏ।ਨਿਜ ਨਿਜ ਬੁਧਿ ਬਲ ਕੋ ਉਪਜਾਏ। ਘੋਰਾ ਅਜਰ[3] ਫਿਰਨੋ ਉਤਲਾਯੋ। ਇਹ ਤੌ ਖੋਜ ਸਭਿਨਿ ਹੀ ਪਾਯੋ ॥ ੨੦ ॥ ਨਿਕਸਨਿ ਵਹਿਰ ਭੇਵ ਨਹਿੰ ਜਾਨਾ। ਗੁਰ ਮਾਯਾ ਤੇ ਮਤਿ ਭਈ ਹਾਨਾ। ਪ੍ਰਵਿਸ਼ਨੋ ਭੂਮਿ ਕਿ ਨਭ ਉਡਿ ਗਯੋ। ਆਗੇ ਖੋਜ ਨ ਕਤ ਹੂੰ ਭਯੋ ॥ ੨੧ ॥ ਨਿਕਸੇ ਦੁਰਗ ਵਹਿਰ ਚਲਿ ਆਏ । ਚਹੁੰਦਿਸ਼ਿ ਬਿਚਰਹਿੰ ਖੋਜ ਨ ਪਾਏ।ਕੋਸ ਕੋਸ ਲਗਿ ਫਿਰੇ ਚੁਫੇਰੇ। ਨਿਸ ਗਮਨਨੋ ਅਸੁ ਖੋਜ ਨ ਹੇਰੇ[4]॥੨੨॥ਮਿਲਹਿੰ ਬਿਚਾਰਹਿੰ ਬਿਸਮਹਿੰ ਸਾਰੇ।–ਇਸ ਅਚਰਜ ਕੀ ਪਰਹਿ ਨ ਸਾਰੇ[5]। ਕਹਾਂ ਭਯੋ, ਪੰਛੀ ਕੋ ਆਇ। ਉਡ ਕਰਿ ਗਯੋ ਤੁਰੰਗ ਉਠਾਇ–॥ ੨੩ ॥ ਹਾਰ ਪਰੇ ਜਬਿ,ਸ਼ਾਹੁ ਬੁਲਾਏ । 'ਕਹਹੁ, ਕਹਾਂ ਮਤਿ ਮੈਂ ਤੁਮ ਲਗਾਏ?।ਪਾਯਹੁ ਖੋਜ ਕਿ ਨਹਿੰ ਕਿਸ ਦਿਸ਼ਿ ਮੈਂ[6]?।ਕਿਮ ਲੈ ਗਮਨਨੋ ਅਸੁ ਅਸ, ਬਿਸਮੈਂ[7]' ॥੨੪॥ ਹਾਥ ਜੋਰਿ ਕਰਿ ਸਭਿਨਿ ਸੁਨਾਈ। 'ਹਜ਼ਰਤ ਜੀ!ਕੁਛ ਲਖੀ ਨ ਜਾਈ।ਲੈ ਫਰੇਸ਼ਤੇ ਗੇ ਅਸਮਾਨ।ਕੈ ਪਤਾਲ ਪ੍ਰਵਿਸ਼ਨੋ ਇਸ ਥਾਨ ॥ ੨੫ ॥ ਏਕ ਅਕਲ ਮੈਂ ਆਵਹਿ ਔਰ । ਨਿਕਸਨੋ ਨਹੀਂ ਤੁਰੰਗਮ ਪੌਰ[8] । ਦਿਸ਼ਿ ਦਰਿਆਉ ਦੁਰਗ ਦੀਵਾਰਹੁਇ ਅਸਵਾਰ ਕਰਾਇਵ ਛਾਰ[9] ॥ ੨੬ ॥ ਨੀਰ ਨੀਰ ਹੀ ਸਰਿਤਾ ਮਾਂਹਿ । ਲੈ ਗਮਨਨੋ ਕੋ ਤਸਕਰ ਤਾਂਹਿ। ਔਰ ਭੇਵ ਕੋ ਲਖਨੋ ਨ ਜਾਈ। ਹਾਰੇ ਬੁਧਿ ਕੋ

[1]ਯਾਦ ਆਉਂਦਾ ਹੈ । [2]ਐਸਾ ਦਰਿਆਈ ਘੋੜਾ । [3]ਵਿਹੜੇ ਵਿਚ । [4]ਰਾਤੀਂ ਗਏ ਘੋੜੇ ਦਾ ਖੋਜ ਦਿਸਦਾ ਨਹੀਂ । [5]ਖ਼ਬਰ । [6]ਕਿਸੇ ਦਿਸ਼ਾ ਵਿਚ ਕੋਈ ਖੋਜ ਪਾਇਆ ਹੈ ਕਿ ਨਹੀਂ ? [7]ਕਿਵੇਂ ਇਹੋ ਜਿਹੇ ਘੋੜੇ ਨੂੰ ਲੈ ਗਿਆ ? ਹੈਰਾਨੀ ਹੈ । [8]ਦਰਵੱਜੇ ਵਿਚ ਦੀ । [9]ਛਾਲ ਮਰਵਾਈ ਹੈ ।

ਕਰਿ ਸਮੁਦਾਈ' ॥ ੨੭ ॥ ਸੁਨਿ ਕੈ ਕੋਤਿਕ ਬਾਤ ਹਟਾਈ । 'ਦੀਰਘ ਦੁਰਗ ਦਿਵਾਰ ਉਚਾਈ । ਨੀਰ ਗਹੀਰ ਅਗਾਰੀ ਫੇਰ[1]।ਕੋ ਤਸਕਰ ਇਮ ਹੋਇ ਦਿਲੇਰ ?॥ ੨੮ ॥ ਅਨਬਨ ਹੈ, ਮਨ ਲਗੈ ਨ ਕੈਸੇ । ਹਯ ਕੇ ਪੰਖ ਲਗੇ ਹੁਇ ਜੈਸੇ' । ਅਪਰ ਕਹਾਂ ਲਗ ਕਹੌਂ ਬਨਾਈ । ਇੱਤਮਾਦਿਕ ਬਹੁ ਅਕਲ ਦ੍ਰਿਢਾਈ ॥ ੨੯ ॥ ਸੁਨਿ ਕੈ ਸ਼ਾਹੁ ਕਹਜੋ ਸਭਿ ਸੰਗ। 'ਜਜੋਂ ਕਜੋਂ ਖੋਜਨ ਕਰਹੁ ਤੁਰੰਗ। ਰਮਲੀ ਗਣਕ[2]ਸ਼ਕੁਨ ਤੇ ਆਦਿ।ਜਿਨ ਪੁਰਖਨਿ ਕੋ ਵਿੱਦਜਾ ਯਾਦਿ ॥ ੩੦ ॥ ਦੇਸ਼ ਬਿਦੇਸ਼ਨ ਤੇ ਚਲਿ ਆਵੈਂ । ਤਿਨ ਬੂਝਹੁ ਬਿਧਿ ਜਥਾ ਬਤਾਵੈਂ । ਜਹਿਂ ਕਹਿਂ ਤੇ ਸੁਧਿ ਕੋ ਮੰਗਵਾਵਹੁ । ਸਭਿ ਸੁਥਨਿ ਪਰ ਲਿਖਜੋ ਪਠਾਵਹੁ' ॥ ੩੧ ॥ ਬਹੁ ਤਾਗੀਦ ਕੀਨਿ ਇਮ ਸ਼ਾਹੁ । ਖੋਜ ਕਰਤਿ ਭੇ ਦੇਸ਼ਨਿ ਮਾਂਹੁ । ਕਹਜੋ ਦਰੋਗੇ 'ਕਹਾਂ ਕਸੇਰਾ?। ਨਹਿਂ ਦੀਖਤਿ ਕਿਤਹੂੰ ਇਸ ਬੇਰਾ' ॥ ੩੨ ॥ ਸਭਿ ਦਾਸਨ ਫਿਰ ਇਤ ਉਤ ਦੇਖਾ । ਨਹਿਂ ਪਾਯੋ ਭਬਿ, ਕਰਤਿ ਪਰੇਖਾ[3]।'ਘੋਰਾ ਗਯੋ ਪ੍ਰਥਮ ਤਿਨ ਜਾਨਾ[4]।ਤੁਮ ਤੇ ਅਧਿਕ ਤ੍ਰਾਸ ਕੋ ਮਾਨਾ ॥ ੩੩ ॥–ਮੁਝ ਤੇ ਭਈ ਨ ਹਯ ਤਕਰਾਈ । ਹਤਹਿ ਦਰੋਗਾ–ਗਯੋ ਪਲਾਈ' । ਸਭਿ ਕੀ ਮਤਿ ਸਤਿਗੁਰ ਬਿਚਲਾਈ॥ ਹਯ ਕੀ ਸੁਧਿ ਕਿਸ ਬਿਧਿ ਨਹਿਂ ਪਾਈ ॥ ੩੪ ॥ ਇਤਿ ਸ਼੍ਰੀ ਹਰਿਗੋਬਿੰਦ ਅਨੰਦੇ । ਪਿਖਹਿਂ ਤੁਰੰਗਮ ਬਲੀ ਬਿਲੰਦੇ । ਬਿਧੀ ਚੰਦ ਤੇ ਗਾਥਾ ਸੁਨਿ ਸੁਨਿ।'ਸਾਧਸਾਧ' ਭਨਿ 'ਬਡ ਬੁਧਿ' ਗੁਨਿ ਗੁਨਿ॥੩੫॥'ਕ੍ਰਿਪਾਆਪਕੀ ਤੇ ਸਭਿ ਬੀਚੇ[5]। ਮੂੜ ਭਏ, ਲਖਿ ਭੇਵ ਨ ਰੀਚੇ[6]। ਅਪਨੀ ਵਸਤੁ ਆਪ ਅਨਿਵਾਈ।ਦਾਸ ਜਾਨਿ ਮੁਝ ਦੇਹੁ ਬਡਾਈ'॥੩੬॥ਨਿਸ ਮਹਿਂ ਖਾਨਪਾਨ ਕਰਿ ਸੋਏ । ਪੁਰ ਮਨੋਰਥ ਸੁਖ ਸੋਂ ਹੋਏ । ਜਾਮ ਜਾਮਨੀ ਰਹੀ ਸੁ ਜਾਗੇ । ਸੋਚ ਸ਼ਨਾਨ ਕਰਨਿ ਸਭਿ ਲਾਗੇ ॥੩੭॥ ਪਠਹਿਂ ਕੰਠ ਤੇ ਸ਼੍ਰੀ ਗੁਰੁ ਬਾਨੀ। ਜਪੁਜੀ, ਸੁਖਮਨਿ ਆਦਿ ਮਹਾਨੀ । ਆਸਾਵਾਰ ਰਬਾਬੀ ਗਾਵੈਂ । ਭਾਂਤਿ ਭਾਂਤਿ ਕੇ ਰਾਗ ਸੁਨਾਵੈਂ ॥ ੩੮ ॥ ਸੱਤਿਨਾਮ ਕੋ ਹੋਤਿ ਉਚਾਰਿ । ਸ਼੍ਰੀ ਕਰਤਾਰ ਕੇਰ ਜੈਕਾਰ।ਹੁਇ ਅੰਮ੍ਰਿਤ ਵੇਲੈ ਚਿਤ ਸ਼ਾਂਤੀ। ਪਠਤਿ ਸੁਨਤਿ ਮਨ ਬਨਹਿਂ ਇਕਾਂਤੀ ॥੩੯॥ ਮਨਹੁ ਬਿਕੁੰਠ ਗੁਰੁ ਦਰਬਾਰ । ਹਤੇ ਕਾਮ

[1]ਅੱਗੇ ਫੇਰ ਡੂੰਘਾ ਪਾਣੀ ਹੈ । [2]ਰਮਲੀ ਤੇ ਜੋਤਸ਼ੀ । [3]ਅਨੁਮਾਨ, ਕਿਆਸ ਕਰਦੇ ਹਨ ਕਿ । [4]ਉਸ ਨੂੰ ਘੋੜੇ ਗੁਆਚਣ ਦੀ ਖਬਰ ਪਹਿਲੋਂ ਲਗੀ ਹੈ । [5]ਸੋਹੇ ਗਏ । [6]ਰੰਚਕ ਮਾਤ੍ਰ ਵੀ ਭੇਦ ਨ ਜਾਣ ਸਕੇ ।

ਕ੍ਰੋਧਾਦਿ ਬਿਕਾਰ। ਬਹੁਰ ਪ੍ਰਕਾਸ਼ ਭਯੋ ਦਿਸ਼ਿ ਬੀਚ[1]। ਗਗਨ ਦੁਰੇ ਉਡ ਊਚ ਅਰੁ ਨੀਚ[2]॥੪੦॥ ਆਸਾਵਾਰ ਭੋਗ ਕੋ ਪਾਯੋ। ਚਲਿ ਜੇਠਾ ਸਤਿਗੁਰ ਢਿਗ ਆਯੋ। ਹਾਥ ਜੋਰਿ ਕਰਿ ਅਰਜ਼ ਗੁਜ਼ਾਰੀ।'ਮਹਾਰਾਜ! ਘੋਰਾ ਬਲ ਭਾਰੀ ॥੪੧॥ ਰੁਖ ਕਰਿ ਤ੍ਰਿਣ ਦਾਨਾ ਨਹਿੰ ਖਾਇ। ਬਹੁਤ ਬਿਲੋਚਨ ਤੇ ਜਲ ਜਾਇ। ਖਰੋ ਅਚੰਚਲ ਮਨ ਮੁਰਝਾਯੋ। ਜਾਨਯੋ ਜਾਇ ਨ, ਕਿਮ ਨਿਬਲਾਯੋ[3] ?॥ ੪੨॥ ਸੇਵਤਿ ਰਹਯੋ ਦੀਪ ਨਿਸ ਬਾਰੇ[4]। ਨਹੀਂ ਨਿਹਾਰੀ ਕੋ ਮੁਖ ਧਾਰੇ[5]। ਸ਼ੁਮਤਿ ਹੁਤੋ ਮਾਲਸ਼ ਬਹੁ ਕੀਨਿ। ਫੇਰਤਿ ਹਾਥ ਦਿਲਾਸਾ ਦੀਨਿ ॥ ੪੩ ॥ ਲੈਹੁ ਆਪ ਸੁਧ ਫੇਰਹੁ ਹਾਥ। ਕ੍ਰਿਪਾ ਧਾਰਿ ਤਿਹ ਕਰੋ ਸਨਾਥ[6]।ਸੁਨਿ ਕਰਿ ਜੋਧਸ਼ਾਹੁ ਤਬਿ ਬੋਲਾ।'ਬਹੁ ਦਿਨ ਬਿਤੇ ਥਾਨ ਤੇਖੋਲਾ ॥੪੪॥ ਮਜਲ ਬਿਸਾਲ ਪਹਿਲ ਹੀ ਆਯੋ। ਹੁਯੋ ਸ਼ੁਮਤਿ ਯਾਤੇ ਮੁਰਝਾਯੋ[7]। ਸ੍ਰੀ ਹਰਿ ਗੋਬਿੰਦ ਚੰਦ ਬਖਾਨਾ। 'ਸੁਨਹੁ ਜੋਧ! ਇਮ ਪਰੈ ਪਛਾਨਾ ॥ ੪੫ ॥ ਬਹੁਤ ਬਿਲੋਚਨ ਤੇ ਬਹਿ ਬਾਰੀ[8]। ਉਰ ਪੀਰਾ ਜਨੁ ਵਹਿਰ ਪਸਾਰੀ[9]। ਹੁਯੋ ਹੋਇਗੋ ਬ੍ਰਿਹੁ ਇਸ ਤਾਈਂ। ਜਿਸ ਢਿਗ ਰਹਤਿ ਸਮੀਪ ਸਦਾਈ[10]॥ ੪੬ ॥ ਬਿਧੀ ਚੰਦ ਸਭਿ ਗਾਥ ਸੁਨਾਈ। 'ਘੋੜੇ ਦੋਇ ਹੁਤੇ ਦਰਿਆਈ। ਇਹ ਦਿਲਬਾਗ, ਦੁਤਿਯ ਗੁਲਬਾਗ। ਬੈਧਤਿ ਨਿਕਟਿ ਬਢਯੋ ਅਨੁਰਾਗ॥੪੭॥ਤ੍ਰਿਣ ਦਾਨਾ ਬਹੁ ਭਾਂਤਿ ਨਿਹਾਰੀ। ਦੋਨਹੁੰ ਖਾਤਿ ਖਰੇ ਇਕ ਸਾਰੀ। ਈਦ ਆਦਿ ਦਿਨ ਖੋਲਹਿੰ ਕਬੈ। ਨਤੁ ਰਹਿੰ ਖਰੇ ਜਿ ਸੰਬਤ ਸਬੈ[11] ॥ ੪੮ ॥ ਤਿਸ ਹਯ ਕੋ ਬ੍ਰਿਹੁ ਜਾਨਯੋ ਜਾਇ। ਸੰਕਟ ਤੇ ਦ੍ਰਿਗ ਜਲ ਚਲਿ ਆਇ[12]। ਇਮ ਸੁਨਿ ਸਭਿ ਕੈ ਨਿਸ਼ਚੈ ਭਯੋ। 'ਬ੍ਰਿਹਾ ਤੁਰੰਗਮ ਤੇ ਦੁਖ ਥਿਯੋ' ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਘੋੜਾ ਲੜਾਵਨ' ਪ੍ਰਸੰਗ ਵਰਨਨੰ ਨਾਮ ਦੋਇ ਤ੍ਰਿੰਸਤੀ ਅੰਸੁ ॥ ੩੩ ॥

੩੩.[ਦੂਜਾ ਘੋੜਾ। ਜੋਧ ਰਾਇ ਦੇ ਪਾਸ ਗਏ]।

ਦੋਹਰਾ ॥ ਇਮ ਨਿਸ਼ਚੈ ਕਰਿ ਤੁਰੰਗ ਦੁਖ ਉਠੇ ਗੁਰੂ ਮਹਾਰਾਜ। ਕੌਤਕ ਕਰਤਿ ਅਨੇਕ ਬਿਧਿ ਬਡੇ ਗ਼ਰੀਬ ਨਵਾਜ ॥੧॥ਚੌਪਈ॥ ਜਾਇ ਤੁਰੰਗਮ ਕੋ ਤਬਿ ਹੇਰਾ। ਬਹਤਿ ਬਿਲੋਚਨ ਬਾਰਿ ਬਡੇਰਾ।ਇਤ ਉਤ ਨਹਿੰ ਦੇਖਤਿ,

---

[1]ਦਿਸ਼ਾ ਵਿਚ ਪ੍ਰਕਾਸ਼ ਹੋ ਗਿਆ ਭਾਵ ਦਿਨ ਚੜ੍ਹ ਪਿਆ। [2]ਉੱਚੇ ਨੀਵੇਂ ਤਾਰੇ ਅਕਾਸ਼ ਵਿਚ ਲੁਕ ਗਏ। [3]ਕਿਉਂ ਕਮਜ਼ੋਰ ਹੋ ਗਿਆ ਹੈ ? [4]ਰਾਤ ਨੂੰ ਦੀਵਾ ਬਾਲਕੇ। [5]ਨਿਹਾਰੀ ਨੂੰ ਮੂੰਹ ਨਹੀਂ ਲਾਉਂਦਾ। [6]ਜਲ। [7]ਮਾਨੋਂ ਦਿਲ ਦੀ ਪੀੜਾ ਬਾਹਰ ਦਿਖਾਈ ਹੈ। [8]ਸਾਰਾ ਵਰ੍ਹਾ।

ਮੁਰਝਾਯੋ। ਤ੍ਰਿਣ ਦਾਨਾ ਈਖਦ[1] ਹੀ ਖਾਯੋ ॥ ੨ ॥ ਜੋਧ ਸੰਗ ਤਬਿ ਗੁਰੂ ਬਖਾਨੀ। 'ਬ੍ਰਿਹੁ ਕੀ ਪੀਰ ਇਸੋ ਹਮ ਜਾਨੀ। ਅਪਰ ਨ ਤਨ ਮਹਿੰ ਸੰਕਟ ਕੋਈ। ਏਕ ਥਾਨ ਬੈਠੇ ਰਹਿੰ ਦੋਈ' ॥ ੩ ॥ ਸ਼੍ਰੀ ਗੁਰ ਬੈਨ ਜੋਧ[2] ਸਨਮਾਨਾ। 'ਨਿਸ਼ਚੈ ਆਪ ਪ੍ਰਥਮ ਹੀ ਜਾਨਾ। ਸਰਬ ਸ਼ਕਤਿ ਕੇ ਮਾਲਿਕ ਰਾਵਰ। ਕਹਸੋ ਜੁ ਤਰਕਹਿ ਸੋ ਮਤਿ ਬਾਵਰ ॥੪॥ ਅਬਿ ਕਰ ਫੇਰ ਧੀਰ ਕਹੁ ਦੈ ਹੋ। ਮਨ ਇਸ ਕੋ ਥਿਰ ਭਲੇ ਕਰੈ ਹੌ'। ਤਬਿ ਸਤਿਗੁਰ ਨਿਜ ਪੰਕਜ ਹਾਥ। ਫੇਰਨਿ ਕੀਨਿ ਦਿਲਾਸੇ ਸਾਥ ॥੫॥ ਬਦਨ ਬਿਲੋਚਨ ਪੀਠ ਉਦਾਰਾ। ਧਰ ਕਰਿ ਕਰ ਕੋ ਰੁਚਿਰ ਉਚਾਰਾ[3]। ਨਾਮ 'ਜਾਨ ਭਾਈ!' ਕਹਿ ਕਰਿ ਕੈ। 'ਤ੍ਰਿਣ ਦਾਨਾ ਅਚਵਹੁ ਹਿਤ ਧਰਿ ਕੈ ॥ ੬ ॥ ਗੁਰ ਘਰ ਆਇ ਕਸ਼ਟ ਨਹਿੰ ਪਾਵਹੁ। ਤਨ ਮਨ ਕੀ ਸਭਿ ਪੀਰ ਮਿਟਾਵਹੁ। ਜਿਸ ਕੋ ਚਹੈਂ ਆਇ ਸੋ ਜੈਹੈ। ਪ੍ਰਿਯ ਪ੍ਰੇਮੀ ਕੋ ਪ੍ਰਭੂ ਮਿਲੈ ਹੈ' ॥੭॥ ਸੁਨਿ ਸਤਿਗੁਰ ਕੇ ਬਾਕ ਸੁਹਾਏ। ਫੁਰਕਸੋ ਘੋਰਾ ਉਰ ਹਰਖਾਏ। ਆਗੇ ਪਰੇ ਤ੍ਰਿਣਨਿ ਮੁਖ ਡਾਰੇ। ਜੋਧ ਆਦਿ ਤਿਹ ਸਰਬ ਨਿਹਾਰੇ॥੮॥ ਖਾਨ ਲਗਸੋ ਲਖਿ ਰਿਦੇ ਅਨੰਦੇ। 'ਧੰਨ ਧੰਨ ਸ਼੍ਰੀ ਹਰਿਗੋਬਿੰਦੇ'। ਪੁਨ ਇਕਾਂਤ ਮਹਿੰ ਬੈਠੇ ਜਾਇ।ਜੋਧਰਾਇ ਕੋ ਲੀਨਿ ਬੁਲਾਇ ॥ ੯ ॥ ਬਿਧੀਚੰਦ ਪੁਨ ਨਿਕਰਿ ਹਕਾਰਾ। ਸਾਦਰ ਕਹਿ ਕਰਿ ਤਿਹ ਬੈਠਾਰਾ। 'ਭੋ ਸੁਮਤੇ[4] ! ਘੋਰਾ ਹਰਿ ਲਸਾਯੋ। ਕਰਿ ਅਚਰਜ ਸਭਿ ਕੋ ਦਿਖਰਾਯੋ ॥੧੦॥ਇਹੁ ਪੁਰਸ਼ਾਰਥ[5]ਇਕ ਤੁਮ ਮਾਂਹੀ। ਅਪਰ ਨਰਨ ਕਿਸ ਮਹਿੰ ਅਸ ਨਾਂਹੀ। ਹਯ ਦੂਜੇ ਬਿਨ ਭਈ ਅਜੋਗ। ਮੁਰਝਾਯੋ ਜਨ ਉਪਜਸੋ ਰੋਗ॥੧੧॥ ਪਰਮ ਦੁਖੀ ਬਨਿ ਰੌਦਤਿ ਇਹਾਂ। ਦੂਸਰ ਐਸੋ ਹੁਇ ਹੈ ਤਹਾਂ। ਭਯੋ ਸੰਤਾਪ ਦੁਹਿਨ ਕੇ ਮਨ ਕੋ। ਰਿਸ਼ਟ ਪੁਸ਼ਟ ਕਿਮ ਹੋਇ ਨ ਤਨ ਕੋ ॥੧੨॥ ਕਰਹੁ ਜਤਨ ਦੂਸਰ ਕੋ ਲਸਾਵਹੁ। ਨਾਹਿ ਤ ਇਸ ਕੋ ਤਹਿੰ ਪਹੁੰਚਾਵਹੁ। ਜੌਰੀ ਰਹੈ ਏਕ ਥਲ ਮਿਲੀ।ਹਮਰੇ ਉਰ ਭਾਵਤਿ ਇਮ ਭਲੀ' ॥੧੩॥ ਸੁਨਤਿ ਜੋਧ ਕਹਿ 'ਲਸਾਵਨ ਠਾਨੋ। –ਇਹ ਪਹੁੰਚਾਵਹੁ–ਮੁਖ ਨ ਬਖਾਨੋ।ਹੈ ਅਤਿ ਕਠਨ ਹਰਨ ਹਯ ਕੇਰਾ। ਮੁਸ਼ਕਲ ਤੇ ਮੁਸ਼ਕਲ ਬਹੁਤੇਰਾ ॥ ੧੪ ॥ ਤਊ ਆਪ ਕੀ ਕਰੁਨਾ ਪਾਇ। ਲਸਾਯਹੁ ਬਿਧੀਆ ਬੁਧਿ ਉਪਜਾਇ। ਹਮ ਕੋ ਮਹਾਂ ਚਤੁਰ ਇਹ ਦੀਖਾ। ਅਪਰ ਨ ਜਗ ਮਹਿੰ ਇਸਾ ਸਰੀਖਾ ॥ ੧੫ ॥ ਪੂਰਬ ਤੇ ਦੂਸਰ ਹਯ

[1]ਖੋਹਾ। [2]ਭਾਈ ਜੋਧ ਨੇ। [3]ਹੱਥ ਫੇਰਕੇ ਪਿਆਰ (ਦਾ ਵਾਕ) ਕਿਹਾ। [4]ਹੇ ਦਾਨੇ! [5]ਬਲ।

ਲਜਾਵਨ। ਅਧਿਕ ਕਠਨ ਤੇ ਕਠਨ ਸੁ ਆਵਨਿ। ਤਉ ਮੋਹਿ ਨਿਸ਼ਚੇ ਅਸ ਹੋਵਾ। ਤੁਮ ਚਿਤ ਚਹਹੁ ਤ ਆਵਤਿ ਜੋਵਾ[1]॥ ੧੬॥ ਸੁਨਿ ਬਿਧੀਏ ਕਰ ਜੋਰਿ ਬਖਾਨਾ। 'ਅਪਰ ਨਰਨ ਕੋ ਕਠਨ ਮਹਾਨਾ। ਤੁਰੰਗ ਸ਼ਾਹੁ ਕੇ ਅਤਿ ਤਕਰਾਈ। ਸੁਭਟ ਹਜ਼ਾਰਹੁੰ ਸਦਾ ਸਹਾਈ॥ ੧੭॥ ਬਹੁਰ ਦੁਰਗ ਮਹਿ ਘੋਰਾ ਖਰਨੋ। ਅਧਿਕ ਸਭਿਨਿ ਸਵਧਾਨੀ ਕਰਨੋ। ਗੁਰ ਪ੍ਰਤਾਪ ਤੇ, ਮੈਂ ਨਹਿੰ ਜਾਨੋਂ। ਲੋਹੁ ਦੁਰਗ ਤੇ ਮੈਂ ਹਰਿ ਆਨੋਂ[2]॥੧੮॥ ਪ੍ਰਥਮ ਸਭਿਨਿ ਕੀ ਅਸ ਮਤਿ ਮਾਰੀ। ਲਖੀ ਨ ਕਿਨਹੂੰ ਛਲ ਕ੍ਰਿਤ ਭਾਰੀ। ਸੁਨਹੁ ਪ੍ਰਭੂ ਕਸੋਂ ਦੈਬੋ ਘੋਰਾ[3]। ਆਨਿ ਮਿਲਾਵੋਂ ਮੈਂ ਇਸ ਜੋਰਾ॥੧੯॥ ਆਯੁਧ-ਪਾਲੀ ਜੇ ਭਟ ਲਾਖੇ[4]। ਹੁਇ ਸਵਧਾਨ ਬਨਹਿੰ ਸਭਿ ਰਾਖੇ। ਐਸੀ ਕਰੋਂ ਬੰਚਨਾ[5] ਤਿਨ ਕੀ। ਚਹੋਂ ਸੁ ਲਜਾਵੋਂ ਅੱਗ੍ਰ ਨਯਨ ਕੀ[6]॥੨੦॥ ਪ੍ਰਭੂ ਜੀ! ਆਗਜਾ ਦੇਹੁ ਸਿਧਾਵੋਂ। ਲਜਾਇ ਤੁਰਤ ਹਯ ਦਰਸ਼ਨ ਪਾਵੋਂ'। ਮੁਖ ਮੁਸਕਾਵਤਿ ਕਹਜੋ ਗੁਸਾਈਂ। 'ਗਮਨਹੁ ਬਿਧੀਆ! ਗੁਰੂ ਸਹਾਈ॥੨੧॥ ਕਰਿ ਕਾਰਜ ਤੁਰਨ ਹੀ ਆਵਹੁ। ਬਹੁਰ ਜੰਗ ਕਰਿ ਤੁਰਕ ਖਪਾਵਹੁ'। ਸੁਨਤਿ ਉਠਜੋ ਪਗ ਪੰਕਜ ਹਾਥ।ਧਰ ਕਰਿ ਪ੍ਰਿਯ ਉਰ ਟੇਕਜੋ ਮਾਥ॥੨੨॥ ਅਤਿ ਉਤਸਾਹੁ ਧਾਰਿ ਪ੍ਰਸਥਾਨਾ। ਅਦਭੁਤ ਕੌਤਕ ਕਰਨਿ ਮਹਾਨਾ। ਪ੍ਰਥਮ ਕ੍ਰਿੱਤ ਹਨੁਮਾਨ ਸਮਾਨਾ। ਅਧਿਕ[7] ਕਰਨ ਕਹੁ ਅਬਹਿ ਪਯਾਨ॥੨੩॥ ਜਬਿ ਬੰਦਨ ਕਰਿ ਝੁਕਜੋ ਅਗਾਰੀ।ਥਾਪੀ ਦੀਨਿ ਗੁਰੂ ਬਲ ਭਾਰੀ। 'ਜਸ ਚਿਤ ਚਹਹਿ ਕਰਹਿਗੋ ਸੋਊ। ਤੁਵ ਕ੍ਰਿਤ ਕੋ ਅਟਕਾਦਿ ਨ ਕੋਊ॥੨੪॥ ਤੁਵ ਬੁਧਿ ਸਭਿ ਕੋ ਉਪਰ ਛਾਵੈ।ਨਰ ਬਪੁਰੇ ਸੁਰ ਨਹਿੰ ਲਖਿ ਪਾਵੈਂ'।ਲੈ ਬਰ ਲਵਪੁਰਿ ਮਾਰਗ ਪਰਜੋ।ਉਰ ਨਿਸ਼ੰਕ ਕਿਸ ਤ੍ਰਾਸਨ ਧਰਜੋ॥ ੨੫॥ ਤਿਸ ਪੀਛੇ ਸ਼੍ਰੀ ਸਤਿਗੁਰ ਰਹੋ।ਜੋਧਾ[8]ਜੋਧ ਬਿਨੈ ਬਚ ਕਹੋ।'ਡੇਰਾ ਪਰਜੋ ਭਯੋ ਚਿਰਕਾਲਾ। ਮੋਰ ਕਾਮਨਾ ਰਿਦੈ ਬਿਸਾਲਾ॥ ੨੬॥ ਤੀਨ ਕੋਸ ਇਸ ਥਲ ਤੇ ਪੁਰਿ ਹੈ। ਤਹਿੰ ਤੁਮਰੇ ਸੇਵਕ ਕੋ ਘਰ ਹੈ। ਕਰੁਨਾ ਕਰਹੁ ਚਰਨ ਨਿਜ ਪਾਵਹੁ। ਪਾਵਨ ਹੋਹਿ, ਮੋਹਿ ਮਨ ਭਾਵਹੁ॥ ੨੭॥ ਦੇਹੁ ਦਾਸ ਕੋ ਚਲਿ ਬਡਿਆਈ। ਤਹਾਂ ਕਰਹੁ ਕੁਛ ਦਿਵਸ ਬਿਤਾਈ'।

ਆਂਵਦਾ ਦਿਸਦਾ ਹੈ। [2]ਲੋਹੇ ਦੇ ਕਿਲੇ ਤੋਂ (ਵੀ) ਮੈਂ ਕੱਢ ਲਿਆ ਸਕਦਾ ਹਾਂ। [3]ਦੇਣਾ ਕਿਉਂ ਹੈ ਘੋੜਾ। [4]ਹੱਥਾਂ ਵਿਚ ਸ਼ਸਤ੍ਰਧਾਰੀ ਜੋ ਸੂਰਮੇ ਲੱਖਾਂ ਹੋਵਣ। [5]ਭਾਵ ਐਸਾ ਮੋਹਲਵਾਂ। [6]ਅੱਖਾਂ ਦੇ ਅਗੋਂ ਲੈ ਆਵਾਂ। [7](ਹਨੁਮਾਨ ਤੋਂ ਬੀ) ਵੱਧ। [8]ਸੂਰਮਾਂ।

ਆਗੇ ਕਹਤਿ ਰਹਸੋ ਬਹੁ ਬਾਰੀ। ਦੇਖਿ ਭਾਉ ਬਹੁ ਕੀਨਸਿ ਤਯਾਰੀ ॥ ੨੮ ॥ ਸਾਧੂ ਰੂਪਚੰਦ ਤਬਿ ਜਾਨੀ।ਆਇ ਜੋਰਿ ਕਰ ਗਿਰਾ ਬਖਾਨੀ। 'ਹਮ ਭੀ ਰਾਵਰਿ ਸਾਥ ਸਿਧਰਿ ਹੈਂ। ਗਨ ਸੇਵਕ ਸਮ ਸੇਵਾ ਕਰਿਹੈਂ ॥ ੨੯ ॥ ਦਰਸ਼ਨ ਕਰਤਿ ਰਹੈਂ ਆਨੰਦਹਿ। ਹੋਹਿ ਜਨਮ ਨਰ ਸਫਲ ਬਿਲੰਦਹਿ। ਬਿਛੁਰਨ ਨਹਿ ਮਨ ਭਾਇ ਹਮਾਰੇ। ਰਾਵਰਿ ਸੰਗ ਸਦਾ ਸੁਖ ਭਾਰੇ' ॥ ੩੦ ॥ ਸ਼੍ਰੀ ਸਤਿਗੁਰ ਕਹਿ ਧੀਰਜ ਦੀਨਾ। 'ਮੋਰੋ ਸੰਗ ਸਦਾ ਤੁਮ ਲੀਨ। ਅਬਿ ਤੁਮ ਕਹਨੋ ਮਾਨਿ ਪੁਰ ਵਾਸਹੁ[1]। ਕਰਹੁ ਦੇਗ ਨਿਤ ਜਗਤ ਪ੍ਰਕਾਸ਼ਹੁ ॥ ੩੧ ॥ ਕਹਨੋ ਤੁਮਾਰੋ ਹੋਵਹਿ ਸਾਚਾ। ਵਸ ਮਹਿੰ ਰਾਖਹੁ ਅਪਨੋ ਬਾਚਾ[2]। ਜੋਨ ਕੋਨ ਥਲ ਕਹੀਅਹਿ ਨਾਂਹੀ। ਇਮ ਨਿਸ਼ਚੈ ਠਾਨਹੁ ਮਨ ਮਾਂਹੀ ॥ ੩੨ ॥ ਅਪਨੇ ਗ੍ਰਾਮ ਕੀਜੀਯਹਿ ਵਾਸਾ। ਹੁਇ ਹੈ ਦੀਰਘ ਬੰਸ ਪ੍ਰਕਾਸ਼ਾ। ਬਿਦਤਹਿ ਜਗ ਮਹਿੰ ਬਹੁ ਬਡਿਆਈ। ਹਲਤ ਪਲਤ ਲਿਹੁ ਸੁਖ ਸਮੁਦਾਈ ॥ ੩੩ ॥ ਕਈ ਰੀਤਿ ਕੋ ਚਲਿਤ ਹਮਾਰੇ। ਕਰਿਬੋ ਜੰਗ ਅਨੇਕ ਪ੍ਰਕਾਰੇ। ਤੁਰਕ ਸੰਗ ਸੰਗ੍ਰਾਮ ਹਮਾਰਾ। ਬਜਹਿ ਲੋਹ ਪਰ ਲੋਹ ਕਰਾਰਾ ॥ ੩੪ ॥ ਸ਼ੁਭ ਸੰਤਨ ਕੀ ਰੀਤਿ ਤੁਮਾਰੀ। ਸੇਵਹੁ ਦੇਗ਼ ਸਕਲ ਨਰ ਨਾਰੀ'। ਸੁਨਿ ਗੁਰ ਆਗਯਾ ਰਿਦੇ ਅਨੰਦੇ। ਹਾਥ ਜੋਰਿ ਪਦ ਪੁਨ ਪੁਨ ਬੰਦੇ ॥ ੩੫ ॥ ਰੂਪਚੰਦ ਕੀ ਜਨਨੀ ਆਈ। ਪਦ ਅਰਬਿੰਦਨਿ ਸੋ ਲਪਟਾਈ। ਦੈ ਕਰਿ ਧੀਰਜ ਪ੍ਰਭੂ ਉਦਾਰੇ। ਭਏ ਤੁਰੰਗਮ ਪਰ ਅਸਵਾਰੇ ॥ ੩੬ ॥ ਨਾਮ 'ਜਾਨ ਭਾਈ' ਗੁਰ ਧਰਸੋ। ਤਿਸ ਪਰ ਜ਼ੀਨ ਪਾਇਬੋ ਕਰਸੋ। ਜਬਰ ਜਵਾਹਿਰ ਜ਼ਾਹਰ ਜਰੇ। ਜਗਮਗ ਜੋਤਿ ਹੋਤਿ ਛਬਿ ਭਰੇ ॥ ੩੭ ॥ ਨਗ ਮਾਨਿਕ ਹੀਰੇ ਬਹੁ ਬਰਣ[3]। ਲਗੇ ਕਿਰਣ ਤੇ ਛੁਟਤਿ ਕਿਰਣ[4]। ਬਾਂਧੀ ਜਿਗਾ ਜਰਾਊ ਮਾਥੇ।ਕਲਗੀ ਤੁੰਗ ਦਿਪਤਿ ਦੁਤਿ ਸਾਥੇ ॥ ੩੮ ॥ ਬਰ ਅੰਬਰ ਬਸਤਰੀ[5]* ਬਿਰਾਜੈ। ਝਾਲਰ ਜ਼ਰੀ ਝੁਲਤਿ ਸ਼ੁਭ ਸਾਜੈ[6]।ਮਨਹੁ ਚਪਲਤਾ ਸਕਲ ਸਕੇਲੀ।ਸਹਤ ਚਾਤੁਰੀ ਬਿਧਿ ਹਯਮੇਲੀ[7] ॥ ੩੯ ॥ ਰੇਸ਼ਮ ਡੋਰ ਸੰਗ ਕੁਰਿਆਯਹੁ। ਚਲੇ ਦਾਸ ਕੇ ਹਾਥ ਗਹਾ-

---

[1]ਕਹਿਣਾ ਮੰਨਕੇ (ਆਪਣੇ) ਗ੍ਰਾਮ ਵਿਚ ਵੱਸੋ। [2]ਬਚਨ। [3]ਬਹੁਤੇ ਰੰਗਾਂ ਦੇ। [4]ਸੂਰਜ ਦੀ ਕਿਰਨ ਪੈਣ ਤੇ ਉਸ ਦੇ ਵਿਚੋਂ ਕਈ ਤਰ੍ਹਾਂ ਦੀਆਂ (ਪ੍ਰਕਾਸ਼ ਦੀਆਂ) ਕਿਰਣਾਂ ਨਿਕਲਦੀਆਂ ਹਨ। [5]ਸੁਹਣੇ ਕਪੜੇ ਦੀ ਬਸਤਰੀ (=ਕਾਠੀ ਦੇ ਉਪਰਲਾ ਸੁਹਣਾ ਕਪੜਾ)। [6]ਸੁਹਣੀ ਸਜ ਰਹੀ ਹੈ। [7]ਬ੍ਰਿਧਾਤਾ ਨੇ ਘੋੜੇ ਵਿਖੇ ਇਕੱਠੀ ਕੀਤੀ ਹੈ। *ਪਾ:—ਬਸਤੀਨ।

ਯਹੁ। 'ਜਬਿ ਜੁਗ ਮਿਲੈਂ ਹਰਖ ਉਰ ਭਰੈਂ।ਤੌ ਅਸਵਾਰੀ ਹਮ ਇਸ ਕਰੈਂ' ॥੪੦॥ ਕਰਿ ਆਗੋ ਸਤਿਗੁਰੁ ਪਧਾਨੇ। ਬਜਸੋ ਦਮਾਮਾ ਬਡਿ ਧੁਨਿ ਠਾਨੇ। ਕਰਤਿ ਬਤਕ ਹੀ[1] ਮੁਖ ਮੁਸਕਾਵਤਿ। ਜੋਧ ਸੰਗ ਇਮ ਪੰਥ ਸੁਹਾਵੰਤਿ ॥ ੪੧ ॥ ਚਢੇ ਲੰਕ ਪਰ ਰਘੁਬਰ ਨਾਥ। ਕਰਤਿ ਬਾਰਤਾ ਕਪਿਪਤਿ[2] ਸਾਥ। ਤੀਨ ਕੋਸ ਕਾਂਗੜਿਪੁਰਿ ਅਹੇ। ਗਏ ਤੁਰਤ ਹੀ ਦ੍ਰਿਸ਼ਟੀ ਲਹੇ ॥ ੪੨ ॥ ਜੋਧਰਾਇ ਕੇ ਮੰਦਿਰ ਊਚੇ। ਸਤਿਗੁਰ ਹੇਰੇ ਨਿਕਟਿ ਪਹੁਚੇ। ਉੱਤਮ ਥਲ ਪੁਰਿ ਤੇ ਜਿਸ ਦਿਸ਼ਿ ਮੈਂ।ਲੇ ਡੇਰਾ ਉਤਰਾਯੋ ਤਿਸ ਮੈਂ॥੪੩ ॥ ਸੁਨਿ ਕਰਿ ਜੋਧ ਰਾਇ ਕੀ ਨਾਰੀ। ਪਹੁੰਚੀ ਲੈ ਬਹੁ ਭੇਟ ਅਗਾਰੀ। ਦਰਸ਼ਨ ਕੀਨਿ ਬੰਦਨਾ ਚਰਣਾਜਨਮ ਮਰਨ ਦੁਖ ਜਿਨ ਤੇ ਹਰਨ॥੪੪ ॥ ਜੋਧਰਾਇ ਕਰਿਵਾਇਵ ਡੇਰਾ। ਸੇਵਾ ਸਰਬ ਸੰਭਾਰਿ ਬਡੇਰਾ। ਨਿਤ ਨੂਤਨ ਚਿਤ ਧਾਰਤਿ ਭਾਊ। ਗੁਰੁ ਪ੍ਰੇਮ ਬਸਿ ਸਹਿਜ ਸੁਭਾਊ ॥ ੪੫ ॥ ਬਸਿ ਕਰਿ ਬਾਸੁਰ ਕਿਤਿਕ ਬਿਤਾਏ। ਬਨਹਿੰ ਸਿੱਖ ਬਹੁ ਦਰਸ਼ਨ ਪਾਏ। ਜੋਧ ਸੰਗ ਸ਼੍ਰੀ ਸਤਿਗੁਰ ਆਪ। ਕਰਤੇ ਰਹਤਿ ਬਾਰਤਾਲਾਪ ॥ ੪੬ ॥ ਕਰਹਿੰ ਪ੍ਰਤੀਖਨ ਬਿਧੀਏ ਕੇਰੀ। 'ਹਯ ਕੋ ਲਜਾਵਹਿਗੋ ਜਿਸ ਬੇਰੀ। ਲਸ਼ਕਰ ਤੁਰਕਨ ਕੋ ਬਹੁ ਐਹੈ।ਹਮ ਰਿਪੁ ਹਤਿ ਘਮਸਾਨ ਮਚੈ ਹੈਂ'॥੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੌ 'ਬਿਧੀ ਚੰਦ ਬਹੁਰ ਪਠਨ' ਪ੍ਰਸੰਗ ਬਰਨਨੰ ਨਾਮ ਤੀਨ ਤ੍ਰਿੰਸਤੀ ਅੰਸੁ ॥ ੩੪ ॥

੩੪. [ਭਾਈ ਬਿਧੀਚੰਦ ਰਮਲੀ ਦੇ ਭੇਸ]।

ਦੋਹਰਾ ॥ ਉਤ ਬਿਧੀਏ ਕੀ ਕਥਾ ਜਿਮ ਲਜਾਵਨ ਦੁਤਿਯ ਤੁਰੰਗ। ਸੁਨਿਯਹਿ ਸ਼੍ਰੋਤਾ ਪ੍ਰੇਮ ਧਰਿ ਗੁਰ ਕੋ ਸੁਜਸੁ ਉਤੰਗ ॥ ੧ ॥ ਚੌਪਈ ॥ ਸਤਿ-ਗੁਰ ਤੇ ਹੁਇ ਬਿਦਾ ਪਧਾਨਾ। ਗਮਨਤਿ ਦਾਵ ਬਿਚਾਰਤਿ ਨਾਨਾ।ਤੀਨ ਦਿਵਸ ਮਹਿੰ ਪਹੁੰਚਨੋ ਜਾਈ। ਪੁਰਿ ਕੇ ਪੌਰ ਸਮੀਪ ਸਥਾਈ[3]॥ ੨ ॥ਸਭਿ ਸਤਿਗੁਰ ਕੇ ਨਾਮ ਉਚਾਰੇ। ਕਰਿ ਅਰਦਾਸ ਧਰਾ ਸਿਰ ਧਾਰੇ[4]। 'ਅੰਗ ਸੰਗ ਪ੍ਰਭੁ ਬਨਹੁ ਸਹਾਈ। ਪੂਰਵਹੁ ਇਹੁ ਕਾਰਜ ਸਹਿਸਾਈ[5]' ॥ ੩ ॥ ਇਮ ਕਹਿ ਅੰਤਰ ਜਾਇ ਪ੍ਰਵੇਸਾ। ਗਯੋ ਜਹਾਂ ਧੂਮਸਾਲ ਵਿਸ਼ੇਸ਼ਾ। ਪੈਰੀ ਪੈਣਾ ਕਹਿ ਸਭਿ ਸਾਥ। ਬੈਠਨੋ ਸਿਮਰਤਿ ਸਤਿਗੁਰ ਨਾਥ ॥੪॥ ਜਿਤਿਕ ਸਿੱਖ ਤਹਿੰ ਕਰਿ ਕਰਿ ਨਮੋ। ਸਨਮਾਨਨੋ ਸਭਿ ਨੇ ਤਿਹ ਸਮੋ। ਆਯੋ ਸੰਧਯਾ ਮੈ ਬੁਧਿਵਾਨ।ਪਸਰ ਪਰਨੋ ਤਮ ਤੁਰਤ ਮਹਾਨ ॥੫॥ ਕੁਸ਼ਲ ਛੇਮ

[1]ਗਲਾਂ ਕਰਦੇ। [2]ਸੁਗੀਵ (ਅ) ਹਨੁਮਾਨ। [3]ਖੜੋਕੇ। [4]ਧਰਤੀ ਤੇ ਮੱਥਾ ਟੇਕਿਆ। [5]ਫਤੇ ਹੋ।

ਬੁਝੀ ਰੁ ਬਤਾਈ। ਖਾਨ ਪਾਨ ਸੁਭ ਕੀਨਿ ਤਦਾਈ। ਇਤਨੇ ਬਿਖੈ ਫਿਰਤਿ ਫੇਰੂਆ। ਆਯਹੁ ਧਰਮਸਾਲ ਕੀ ਓਰਾ ॥ ੬ ॥ ਕਹਤਿ ਫਿਰਤਿ ਇਮ ਊਚ ਪੁਕਾਰੈ। 'ਜੋ ਨਰ ਖੋਜ ਤੁਰੰਗਮ ਡਾਹੈ।ਮੁਖ ਮਾਂਗਸੋ ਹਜ਼ਰਤ ਤੇ ਪਾਵੈ। ਜੋ ਚਾਹਹਿ, ਕਾਰਜ ਬਨਿਵਾਵੈ' ॥੭॥ ਬਿਧੀਚੰਦ ਬੂਝੇ ਸਿਖ ਤਹਾਂ 'ਇਹ ਕਜਾ ਬੋਲਤਿ ਊਚੇ ਮਹਾਂ ?'। ਤਿਨਹੁੰ ਸਰਬ ਬਿਰਤਾਂਤ ਸੁਨਾਯੋ। 'ਸ਼ਾਹੁ ਤੁਰੰਗਮ ਕਿਸੇ ਚੁਰਾਯੋ ॥ ੮ ॥ ਸਪਤ ਦਿਵਸ ਬੀਤੇ ਹਯ ਗਏ। ਦਿਨ ਚਾਰਿਕ ਇਹੁ ਕਹਤਿ ਸੁਨਏ। ਖੋਜ ਨ ਪਾਇ ਹਾਰ ਸ਼ਕਿ ਰਹੇ। ਪੀਛੇ ਡਿੰਡਿਮ[1] ਦੇ ਇਮ ਕਹੇ॥੯॥–ਮੁਖ ਮਾਂਗਸੋ ਹਜ਼ਰਤ ਤੇ ਲੇਹਿ।ਜੋ ਨਰ ਖੋਜ ਤੁਰੰਗਮ ਦੇਹਿ–'।ਸੁਨਿ ਬਿਧੀਆ ਬਹੁ ਭਾਂਤਿ ਬਿਚਾਰੈ।–ਕੌਨ ਦਾਵ ਤੇ ਦੁਤੀ ਨਿਕਾਰੈਂ ॥ ੧੦ ॥ ਪੂਰਬ ਸਮ ਅਬਿ ਜਹਸੋ ਨ ਜਾਨੀ। ਕਿਮ ਗਮਨੌਂ ਬਾਜ਼ੀ ਜਿਸ ਥਾਈਂ। ਨਿਸ ਮੈਂ ਨਹੀਂ ਪ੍ਰਵੇਸ਼ਨਿ ਪਾਵੌਂ। ਜਿਮ ਕਿਮ ਥਰੌਂ ਨ ਪੁਨ ਨਿਕਸਾਵੌਂ ॥ ੧੧ ॥ ਸਾਵਧਾਨ ਹੈਂ ਸੁਭਟ ਹਜ਼ਾਰੌਂ। ਅਟਕਾਵਹਿੰ, ਕੇਤਿਕ ਤਬਿ ਮਾਰੌਂ[2] ?। ਨਹੀਂ ਜਾਨ ਦੈ ਹੈਂ ਇਸ ਰੀਤਿ। ਪਕਰੇ ਪਰਹਿ ਗਰੇ ਬਿੱਪ੍ਰੀਤ[3] ॥੧੨॥ਸੋ ਬਲ ਮਤਿ ਉਪਾਇ ਹੁਇ ਰੂਰਾ[4]। ਜਿਸ ਤੇ ਕਾਜ ਲੇਹਿੰ ਕਰਿ ਪੂਰਾ। ਬਿਗਰ ਜਾਇ ਕਾਰਜ[5] ਮੈਂ ਮਰੌਂ। ਗੁਰ ਅਪਵਾਦ ਜਗਤ ਮੈਂ ਕਰੌਂ ॥ ੧੩ ॥ ਯਾਂਤੇ ਨੀਕੇ ਬਨੈ ਬਿਚਾਰਨ। ਕਰੌਂ ਤੁਰੰਗ ਸੁਖੈਨ ਨਿਕਾਰਨਿ। ਪਲਟੌਂ ਬੇਸ ਪਛਾਨੈਂ ਨਾਂਹੀ। ਬੁਧਿ ਬਲ ਕਰਿ ਮਿਲਿ ਤੁਰਕਨ ਮਾਂਹੀ॥੧੪॥ਅਬਿ ਖੋਜੀ ਕੀ ਚਾਹਿ ਘਨੇਰੋ।ਰੋਜ ਪੁਕਾਰਤਿ ਕਰਤੇ ਫੇਰੋ।ਸੋ ਸਰੂਪ ਧਰਿ ਪਹੁੰਚੌਂ ਜਾਈ।ਪਿਖੌਂ ਸ਼ਾਹੁ,ਹਯ ਕੌ ਨਿਕਸਾਈ ॥੧੫॥ ਇਮ ਨਿਸ਼ਚੈ ਕਰਿ ਸੁਪਤਸੋ ਰਾਤੀ। ਸਤਿਗੁਰ ਸਿਮਰਤਿ ਜਾਗ਼ਸੋ ਪ੍ਰਾਤੀ। ਸਲਿਤਾ ਕੂਲ ਦੂਰ ਹੀ ਜਾਇ। ਸ਼ੌਚ ਸ਼ਨਾਨ ਕੀਨਿ ਮਨ ਭਾਇ ॥ ੧੬ ॥ ਢਰੇ ਦੁਪਹਿਰੇ ਪੁਰਿ ਕੌ ਮੁਰਸੋ। ਦਾਵ ਆਪ ਕੌ ਨਿਸ਼ਚੈ ਕਰਸੋ। ਖੱਤ੍ਰੀ ਸਿੱਖ ਬਹੋੜਾ ਨਾਮੂ। ਕਰਹਿ ਬਜਾਜੀ ਕੌ ਏਹੁ ਕਾਮੂ॥੧੭॥ ਤਿਸ ਕੇ ਸਦਨ ਪ੍ਰਵੇਸ਼ਸੋ ਜਾਇ।ਦੇਖਤਿ ਉਠਸੋ ਭਾਉ ਅਧਿਕਾਇ। ਕਰੀ ਪਰਸਪਰ ਬੰਦਨ ਦੋਊ। ਰਿਦੈ ਅਨੰਦਤਿ ਖੱਤ੍ਰੀ ਸੋਊ॥੧੮॥'ਗੁਰੂ ਮੁਸਾਹਿਬ ਤੂੰ ਮਤਿ

[1]ਡੌਂਡੀ। [2]ਰੋਕਣਗੇ ਤਾਂ ਮੈਂ ਕਿੰਨ ਕੁ ਮਾਰਾਂਗਾ ? [3](ਮੇਰੇ) ਫੜੇ ਗਿਆਂ ਉਲਟੀ (ਬਲਾ) ਗਲ ਪੈ ਜਾਏਗੀ। [4]ਇਸ ਲਈ ਬੁੱਧੀ ਦਾ ਬਲ ਲਾਵਾਂ ਤਾਕਿ ਕੋਈ ਸੁਹਲਾਂ ਉਪਾਉ ਹੋ ਜਾਵੇ। [5](ਕਿਉਂਕਿ) ਜੇ ਕੰਮ ਵਿਗੜ ਗਿਆ ਤਾਂ।

ਭਾਰਾ। ਪਾਵਨ ਕੀਨੋ ਸਦਨ ਹਮਾਰਾ[1]। ਰੁਚਿਰ ਪ੍ਰਪੰਕ ਛਸਾਵਨ ਕੀਨਾ। ਤਹਿੰ ਬਿਠਾਇ ਬਹੁ ਆਦਰ ਦੀਨਾ ॥ ੧੯ ॥ ਦੰਪਤਿ ਮਿਲਿ ਕਰਿ ਪਾਂਇ ਪਖਾਰੇ। ਸੋ ਜਲ ਸੀਸ ਬਦਨ ਮਹਿੰ ਡਾਰੇ।ਸਕਲ ਸਦਨ ਕੋ ਸਿੰਚਨ ਕਰਿ ਕੈ[1]।ਅਪਨੇ ਦੀਰਘ ਭਾਗ ਬਿਚਰਿ ਕੈ ॥ ੨੦ ॥ ਖਟ ਰਸ ਕੋ ਭੋਜਨ ਕਰਿ-ਵਾਏ। ਸਨਮਾਨਤਿ ਧਰਿ ਭਾਉ ਅਚਾਏ। ਤ੍ਰਿਪਤਿ ਹੋਇ ਕਰਿ ਪਾਨ ਪਖਾਰੇ। ਬਹੁਰ ਬਹੋੜਾ ਬਿਨੈ ਉਚਾਰੇ ॥ ੨੧ ॥ 'ਮਮ ਲਾਇਕ ਜੋ ਸੇਵਾ ਹੋਇ। ਫੁਰਮਾਵੋ ਸਭਿ ਕਰਿਹੌਂ ਸੋਇ। ਗੁਰ ਸਮ ਤੁਮਰੀ ਟਹਿਲ ਪਛਾਨੋ। ਅਧਿਕ ਸ਼ੁਧ ਮੈਂ ਅਪਨੀ ਜਾਨੋਂ ॥ ੨੨॥ ਕਹਿਤਿ ਨ ਸੁਕਚਹੁ ਚਹੀਅਹਿ ਲੇਹੀ[2]। ਤੂੰ ਪੂਰਨ ਸਿਖ ਗੁਰੂ ਸਨੇਹੀ[3]। ਬਿਧੀਚੰਦ ਪਿਖਿ ਭਾਉ ਬਖਾਨੀ। 'ਸ਼ੁਭ ਪੋਸ਼ਿਸ਼ ਇਕ ਹਿੰਦੁਸਤਾਨੀ ॥ ੨੩ ॥ ਸੋ ਬਨਿਵਾਇ ਦੇਹੁ ਅਬਿ ਮੋਹੀ। ਇਹੀ ਸੇਵ ਸ਼ੁਭ ਲਾਇਕ ਤੋਹੀ[3]। ਸੁਨਤਿ ਬੰਦਿ ਕਰ ਭੁਜਹਿ ਬਹੋਰਾ। 'ਮੈਂ ਬਨਿਵਾਇ ਦੇਉਂ ਹੁਇ ਭੋਰਾ[4]'॥੨੪॥ਪਰਿ ਨੈ ਸੁਪਤੇ ਨਿਸਾ ਬਿਤਾਈ। ਜਾਗੇ ਤਬਿ ਪ੍ਰਭਾਤਿ ਹੁਇ ਆਈ। ਸਾਥ ਬਹੋੜੇ ਉਠਿ ਕਰਿ ਭਾਖਾ। 'ਅਸ ਪੋਸ਼ਿਸ਼ ਕੀ ਮੁਝ ਅਭਿਲਾਖਾ॥੨੫॥ਸੂਖਮ ਸੂਤ ਬਸਤ੍ਰ ਬਰ ਝੀਨੋ[5]। ਤਿਸ ਕੇ ਕਰਹੁ ਪਿਰਾਹਨ[6]ਤੀਨੋ। ਏਕ ਬਡੋ ਜ਼ਾਨੁ ਤੇ ਤਰੈਂ[7]। ਦੁਤੀਓ ਛੋਟਾ ਤਿਸਤੇ ਕਰੈ ॥ ੨੬ ॥ ਤਿਸਤੇ ਛੋਟਾ ਤੀਸਰ ਹੋਇ। ਪਾਇਨ ਹੋਤੁ[8] ਪਜਾਮਾ ਜੋਇ। ਗੁਲਫ ਲਗੈ ਹੋਵਹਿ ਬਡ ਚੌਰਾ[9]। ਘੋਰ ਦਾਰ ਦੀਖਹਿ ਜਿਮ ਗੌਰਾ ॥ ੨੭ ॥ ਸੁੰਦਰ ਤਿਹ ਇਜ਼ਾਰਬੰਦ[10] ਪਾਇ। ਆਜ ਤਮਾਰ ਇਹੁ ਦਿਹੁ ਕਰਿਵਾਇ। ਲਾਂਬੀ ਗਜਨ ਬਿਖੈ ਇਕ ਪਾਗ[10]। ਜਿਸ ਕੇ ਛੋਰ[11]ਜ਼ਰੀ ਬਡ ਲਾਗ ॥ ੨੮ ॥ ਪੀਛੇ ਹੀਨੋ, ਨੌਕ ਦਰਾਜ਼[12]। ਜੋਰਾ ਜ਼ਰੀ ਜੁਗਤਿ [13]ਲਿਹੁ ਆਜ। ਰਹੋ ਜਾਮ ਦਿਨ ਮੈਂ ਤਬਿ ਆਉਂ। ਸੋਚ ਸ਼ਨਾਨ ਕਰਨਿ ਅਬਿ ਜਾਉਂ[7] ॥ ੨੯ ॥ 'ਆਛੀ ਬਾਤ' ਬਹੋਰੇ ਕਹੀ।'ਬਨਹਿੰ ਤਮਾਰ ਕਿਮ ਬਿਲਮਹਿ ਨਹੀਂ'? ਬਿਧੀਏ ਬਡੇ ਚਾਦਰੇ ਸੰਗ। ਕਰੇ ਅਛਾਦਨ ਸਗਰੇ ਅੰਗ ॥ ੩੦ ॥ ਨਿਕਸਨੋ ਸਦਨ ਗਯੋ ਪੁਰਿ ਛੋਰਿ।ਗਾਵੀ ਤੀਰ ਦੂਰ

---

[1]ਸਾਰੇ ਘਰ ਵਿਚ ਛਿੜਕ ਕੇ। [2]ਆਖਦਿਆਂ ਸੰਕੋ ਨਾ, ਜੋ ਲੋੜ ਹੈ ਸੋ ਲਵੋ। [3]ਸਵੇਰੇ। [4]ਥੋੜਾ। [5]ਬਰੀਕ। [6]ਈਰਾਨੀ ਤਰੀਕੇ ਦਾ ਲੰਮਾਂ ਚੋਲਾ। [ਫਾ:, ਪੈਰਾਹਨ]। [7]ਗੋਡਿਆਂ ਦੇ ਹੇਠ ਤਕ। [8]ਭਾਵ ਕੋਈ ਪਹਿਨਣ ਲਈ। [9](ਲੰਮਾਂ) ਰਿੰਦਿਆ ਤਕ ਹੋਵੇ ਤੇ ਬਹੁਤ ਚੌੜਾ। [10]ਨਾਲਾ [ਫਾ:, ਆਜ਼ਾਰਬੰਦ]। [10]ਗਜਾਂ ਦਿਚ ਲੰਮੀ ਪਗ। [11]ਪੱਲਿਆਂ ਨੂੰ। [12]ਅੱਗੇ ਤੋਂ ਬਿਨਾ ਲੰਮੀ ਨੋਕ ਵਾਲਾ। [13]ਜੋੜਾ (=ਜੁੱਤੀ) ਜ਼ਰੀ ਵਾਲਾ।

ਕਿਤ ਓਰ। ਸੌਚ ਸ਼ਨਾਨ ਠਾਨਿ ਕਰਿ ਬਾਰੀ[1]। ਗੁਰੂ ਗਿਰਾ ਜਪੁ ਆਦਿ ਉਚਾਰੀ ॥ ੩੧ ॥ ਤੀਨ ਪਹਿਰ ਪੁਨ ਵਹਿਰ ਬਿਤਾਇ। ਸਦਨ ਬਹੋਰੇ ਪ੍ਰਵਿਸ਼ਜੋ ਆਇ। ਮੰਚ ਬਸਾਇ ਸਹਿਤ ਸਨਮਾਨਾ। ਤਯਾਰ ਅਹਾਰ ਕਰਜੋ ਰਸ ਨਾਨਾ ॥ ੩੨ ॥ ਹੁਤੀ ਬਹੋਰੇ ਕੀ ਤਬਿ ਤ੍ਰੀਆ।ਭੋਜਨ ਸਭਿ ਅਚਿਵਾ ਵਨ ਕੀਆ। ਸੰਧਯਾ ਲਗੌਂ ਤਯਾਰ ਕਰਿਵਾਇ। ਸਭਿ ਪੋਸ਼ਿਸ਼ ਕੋ ਸ਼ੁਭ ਬਨਿਵਾਇ ॥ ੩੩ ॥ ਆਨਿ ਬਹੋਰੇ ਧਰੀ ਅਗਾਰੀ। ਪਿਖਿ ਪ੍ਰਸੰਨ ਹ੍ਵੈ ਖੁਸ਼ੀ ਉਚਾਰੀ। 'ਸਿੱਖਨ ਕੀ ਸੇਵਾ ਸਿਖ ਕਰੈ। ਨਿਜ ਤੇ ਵਧਿ ਗੁਰੁ ਲੇਖੇ ਧਰੈ॥ ੩੪ ॥–ਮੇਰੋ ਜਾਨਿ[2] ਮਾਨ ਇਨ ਕੀਨਿ–। ਪਿਖਹਿੰ ਭਾਉ ਹੁਇ ਗੁਰੂ ਪ੍ਰਸੀਨ । ਸੁੰਦਰ ਇਕ ਗੁੱਛਾ ਸੰਗਰੀਨ[3] । ਦਿਹੁ ਘਰਿਵਾਇ ਲੁਹਾਰ ਪ੍ਰਬੀਨ ॥ ੩੫ ॥ ਪ੍ਰਾਤਿ ਭਏ ਮੁਝ ਪਾਸ ਪਠਾਵਹੁ। ਅਪਰ ਭੇਵ ਨਹਿੰ ਕਿਸੂ ਸੁਨਾਵਹੁ'। ਇਮ ਕਹਿ ਪੋਸ਼ਿਸ਼ ਲੀਨਿ ਬਿਸਾਲਾ।ਤਿਮਰ ਭਏ ਆਧੋ ਧੂਮਸਾਲਾ ॥ ੩੬ ॥ ਸੁਪਤ ਹੋਇ ਕਰਿ ਨਿਸਾ ਬਿਤਾਈ। ਸੌਚ ਸ਼ਨਾਨ ਕੀਨਿ ਸਹਿਸਾਈ। ਆਨ ਆਪਨਾ ਭੇਸ ਬਨਾਯਹੁ। ਚਾਰੁ ਚਿਕਰ ਚੌਪਰ ਚਮਕਾਯਹੁ[5]॥ ੩੭ ॥ ਸਾਫ ਸ਼ਮਸ਼ ਕੇ ਕਰ ਬਿਚ ਚੀਰੇ[6]। ਦਿਸ਼ ਦੌਨਹੁ ਕਰਨੀਤਿ ਉਚੀਰੇ।ਚਿਬੁਕ ਸਥਲ ਕੋ ਕਾਢਿ ਦਿਖਾਵਾ[7]। ਜੁਗ ਮੂਛਨ ਕਰਿ ਊਚ ਮਿਲਾਵਾ ॥ ੩੮ ॥ ਪੂਰਬ ਪਹਿਰ ਪਿਰਾਹਨ ਨੀਵਾ। ਬਹੁਰ ਦੂਸਰੋ ਪਹਿਰ ਉਚੀਵਾ। ਅਲਪ ਸਭਿਨਿ ਕੇ ਉਪਰਿ ਪਾਇ। ਉਤਰੋਤਰ[8] ਤਬਿ ਤੀਨ ਬਨਾਇ॥੩੯॥ਚੌਰੀ ਤਰੁਂ ਬੰਧਿ ਦਸਤਾਰਾ ਸਿਪਰ ਸਮਾਨ ਸੁ ਕੀਨਿ ਅਕਾਰ। ਪਾਇਨ ਪਰਮ ਪਜਾਮਾ* ਪਾਯੋ[9]। ਬੰਧ ਇਜ਼ਾਰਬੰਦ ਦਿਖਰਾਯੋ[10] ॥ ੪੦ ॥ ਜੋਰਾ ਨੌਕਦਾਰ ਪਗ ਪਹਿਰਾ। ਹਿੰਦੁਸਤਾਨੀ ਬਨਿ ਕੈ ਗਹਿਰਾ।ਬੈਠਜੋ ਹੁਤੋ ਸੰਗਰੀ[11]ਆਈ।ਲੈ ਕਰ ਬਿਖੈ ਅੱਗੂ ਲਟਕਾਈ॥੪੧॥ ਸਨੈ ਸਨੈ ਪਗ ਧਰਹਿ ਅਗਾਰੀ। ਗਰੀ ਬਜ਼ਾਰਨ ਕੇਰਿ ਮਝਾਰੀ।ਦ੍ਰਿਸ਼ਟਿ ਅਚੰਚਲ ਧੀਰਜ ਧਾਰੀ। ਸੂਛਮ ਛਰੀ ਖਰੀ ਦੁਤਿਵਾਰੀ† ॥ ੪੨ ॥

[1]ਜਲ ਵਿਚ। [2]ਮੇਰਾ (ਸਿੱਖ) ਜਾਣਕੇ। [3]ਇਕ ਸੋਹਣਾ ਸੰਗਲੀਆਂ ਦਾ ਗੁੱਛਾ। [4]ਸੁਹਣੇ ਕੇਸ ਦੋਪੜ ਕੇ ਚਮਕਾ ਲਏ। [5]ਸਾਫ ਕੀਤੀ ਦਾੜ੍ਹੀ ਨੂੰ ਵਿਚੋਂ ਚੀਰ ਕੇ। [6]ਜੇਹਾ ਤਰਫਾਂ ਤੋਂ ਕੰਨਾ (ਤਕ) ਉੱਚੀ ਕੀਤੀ, ਕਿ ਵਿਚੋਂ ਨੋਂਹੀ ਦਿੱਸ ਪਏ। [7]ਉੱਤੇਚੁੱਤੀ। [8]ਲੰਮਾਂ ਪਜਾਮਾ ਜੋੜ ਪਾਯਾ। [9]ਨਾਲਾ (ਇਉਂ) ਬੱਧਾ ਕਿ ਹੇਠ ਲਮਕਦਾ ਨਜ਼ਰ ਪਿਆ ਪਵੇ। [10]ਸੰਗਲੀ।

*ਪਾ:–ਪਰ ਪੈਜਾਮਾ। ਪਰ ਸੁ ਪਜਾਮਾ।

†ਕਵਿ ਜੀ ਨੇ ਇਹ ਉਸ ਸਮੇਂ ਦੇ ਪੁਰਬੀਏ ਰਮਲੀਏ ਦਾ ਰੂਪ ਬੱਧਾ ਹੈ।

ਨਰਨ ਅਜਾਇਬ ਬੇਸ ਨਿਹਾਰਾ।ਹੇਰਨ ਹੇਤੁ ਆਇਂ ਚਲਿ ਲਾਰਾ[1]। 'ਕੌਨ ਦੇਸ਼ ਤੇ ਇਹੁ ਚਲਿ ਆਯੋ ? ਆਗੇ ਪੁਰਿ ਮਹਿੰ ਨਹਿੰ ਦਰਸਾਯੋ' ॥੪੩॥
ਕੋਚਿਤ ਬੂਝਤਿ ਹੈਂ ਹੁਇ ਪਾਸ। 'ਕੌਨ ਨਾਮ ਅਰੁ ਕਹਾਂ ਨਿਵਾਸ ?'। 'ਸਾਹਿਬ ਲੋਕ ਦੂਰ ਹਮ ਦੇਸ਼। ਗੁਨੀ ਮਹਾਂ ਗੁਨ ਧਰਹਿੰ ਵਿਸ਼ੇਸ਼' ॥੪੪॥
ਧੀਰਜ ਸਹਿਤ ਕਹਤਿ ਇਮ ਜਾਇ। ਜਹਾਂ ਦੁਰਗ ਕੋ ਪੌਰ ਸੁਹਾਇ। ਹੋਰਨ ਹੇਤੁ ਅਨਿਕ ਨਰ ਸੰਗ। ਚਲਨੋ ਜਾਤਿ ਕਰਿ ਗ੍ਰੀਵ ਉਤੰਗ॥੪੫॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਬਿਧੀ ਚੰਦ ਭੇਸ ਬਨਾਵਨ' ਪ੍ਰਸੰਗ ਬਰਨਨੰ ਨਾਮ ਚਤੁਰ ਤ੍ਰਿੰਸਤੀ ਅੰਸੂ ॥ ੩੫ ॥

੩੫. [ਭਾਈ ਬਿਧੀ ਚੰਦ ਦੀ ਦਰਬਾਰ ਵਿਚ ਪਹੁੰਚ]।

ਦੋਹਰਾ ॥ ਦੁਰਗ ਪੌਰ ਕੇ ਨਿਕਟਿ ਇਕ ਕੰਧ ਉਚੇਰੀ ਘੋਰ। ਤਿਸ ਪਰ ਚਢਿ ਬੈਠਨੋ ਸੁਮਤਿ ਦਾਵ ਕਰਨ ਕੋ ਔਰ ॥ ੧ ॥ ਚੌਪਈ ॥ ਭਲੇ ਭਲੇ ਕੋਤਿਕ ਨਰ ਆਏ। ਤਿਨ ਬੂਝਨੋ ਸਭਿ ਕਹਤਿ ਸੁਨਾਏ। 'ਖੋਜੀ, ਗਣਕ, ਗੁਨੀ ਬਡਿ ਮੈ ਹੌਂ। ਗਈ ਵਸਤੁ ਕੋ ਸੋਧਿ ਥਤੈ ਹੌਂ' ॥੨॥ਕੋਚਿਤ ਭਾਖਤਿ 'ਗਯੋ ਹਮਾਰੋ। ਦਿਹੁ ਬਤਾਇ ਜੋ ਗਣਕ[2] ਉਚਾਰੋ'। ਸੁਨਿ ਕਰਿ ਸੰਗਰੀ ਹਾਥ ਲਗਾਵੈ। ਸੂੰਘਤਿ ਤਿਸ ਕੋ ਬਹੁਰ ਬਤਾਵੈ ॥ ੩ ॥ 'ਬਡੇ ਉਪਾਇ ਕਰਹਿ ਧਨ ਪਾਯੋ[3]। ਬਿਖਮ ਸਥਾਨ ਗਯੋ ਕਿਤ ਧਾਯੋ[4]'। ਕਿਹ ਕੋ ਕੁਛ, ਕਿਹ ਕੋ ਕੁਛ ਕਹੈ। ਸੁਨਿ ਸੁਨਿ ਲੋਕ ਅਚੰਭੋ ਲਹੈਂ ॥ ੪ ॥ ਹੇਰਨ ਵੇਸ਼ ਹਤੁ ਬਹੁ ਮਿਲੇ। ਖਰੇ ਕਿਤਿਕ ਥਾਤਨਿ ਰਸ ਢਲੇ। ਬੈਠਿ ਦਿਖਾਵਤਿ ਆਪਾ ਊਚੇ[5]। ਲਗੈ ਬਿਲੋਕਨ ਤਹਿੰ ਜੁ ਪਹੂਚੇ ॥੫॥ ਚਾਰੁ ਮੁਕਰ[6] ਇਕ ਧਰਨੋ ਅਗਾਰੇ। ਬਾਰ ਬਾਰ ਮੁਖ ਚਾਰੁ ਨਿਹਾਰੇ। ਸ਼ਮਸ਼[7] ਸੁਧਾਰਹਿ ਉਚ ਚਢਾਇ। ਪਕਰਹਿ ਸੰਗਰੀ ਹਾਥ ਕਦਾਇ ॥ ੬ ॥ ਦਾਸ ਦਰੋਗੇ ਕੋ ਇਕ ਆਯੋ। ਭੀਰ ਹੋਰਿ ਲਖਿਬੋ ਬਿਰਮਾਯੋ। ਗਯੋ ਨਿਕਟਿ ਬੂਝਨੋ 'ਇਹ ਕੌਨ ? । ਬੇਸ ਅਜਾਇਬ, ਕਿਸ ਪੁਰਿ ਭੌਨ ?' ॥ ੭ ॥ ਸੁਨਿ ਕੈ ਬੋਲਤਿ ਭਾ ਤਿਸ ਬੇਰਾ।'ਖੋਜੀ ਗਣਕ ਨਾਮ ਹੈ ਮੇਰਾ।ਦੂਰ ਦੇਸ਼ ਜੰਗਲ ਹਮ ਰਹੈਂ। ਗੁਣ ਅਪਨੋ ਦਿਖਰਾਯੋ ਚਹੈਂ' ॥ ੮ ॥ ਸੁਨਿ ਕਰਿ ਦਾਸ ਅਚੰਭੋ ਭਯੋ। ਬੋਲਨ ਬੇਸ[8], ਬੇਸ ਬਪੁ ਨਯੋ[9]। 'ਇਹ ਠਾਂ ਹਜ਼ਰਤ ਕੋ ਇਕ ਘੋਰਾ।

[1]ਕਤਾਰਾਂ, ਭਾਵ ਬਹੁਤੇ। [2]ਜੋ (ਆਪਣੇ ਆਪ ਨੂੰ) ਜੋਤਸ਼ੀ। [3]ਉਪਾਇ ਕਰਕੇ ਧਨ ਪਾਇਆ ਸੀ। [4]ਔਖੇ ਥਾਂ ਵਿਚ (ਲੈਕੇ) ਕੇਹੜੀ ਦੌੜ ਗਿਆ ਹੈ। [5]ਉੱਚੇ ਬੈਠਕੇ ਆਪ ਨੂੰ ਦਿਖਾਂਵਦਾ ਹੈ। [6]ਸ਼ੀਸ਼ਾ। [7]ਦਾੜ੍ਹਾ। [8]ਚੰਗਾ ਬੋਲਣਾ [ਫਾ:, ਬੇਸ਼]। (ਅ) ਬੋਲਣ ਦਾ ਢੰਗ। [9]ਅਤੇ ਸਰੀਰ ਦਾ ਭੇਸ ਭੀ ਠਵਾਂ ਹੈ।

ਲੈ ਤਸਕਰ ਗਮਨਜੋ ਕਿਤ ਓਰਾ ॥੯॥ ਸਰਬ ਰੀਤਿ ਕੇ ਗੁਲੀ ਬੁਲਾਏ। ਕਿਸਹੂੰ ਤੇ ਨਹਿੰ ਗਯੋ ਬਤਾਏ। ਜੋ ਹੁਇ ਤੁਰੰਗ ਬਤਾਵਨ ਹਾਰ। ਤਿਸ ਕੌ ਚਾਹਤਿ ਸ਼ਾਹੁ ਉਦਾਰ ॥ ੧੦॥ ਤੌ ਮਹਿੰ ਜੇ ਗੁਨ, ਦੇਹੁ ਬਤਾਇ। ਕਰਹਿੰ ਸ਼ਾਹੁ ਕੋ ਸੁਧਿ ਹਮ ਜਾਇ'। ਕਹਤਿ ਭਯੋ 'ਜੇ ਖੋਜੀ ਬ੍ਰਿੰਦ। ਨਹਿੰ ਮੁਹਿ ਜਾਨਹੁ ਤਿਨ ਮਾਨਿੰਦ ॥ ੧੧ ॥ ਮੈਂ ਸੁਗੰਧਿ ਥਲ ਲੇਤਿ ਬਤਾਵੌਂ। ਸੁਧਿ ਪਾਤਾਲ ਗਗਨ ਕੀ ਪਾਵੌਂ। ਮਹਿ ਮਹਿੰ ਖੋਜਨ ਕਲਾ ਮੁਹਿ ਆਗੈ। ਦੇਹੁ ਬਤਾਇ ਚੋਰ ਜਿਮ ਲਾਗੈ ॥ ੧੨ ॥ ਹਜ਼ਰਤ ਕੋ ਜਹਿੰ ਪਹੁੰਚਨ ਘੋਰਾ। ਸਭਿ ਸੁਧਿ ਕਹੌਂ ਗਯੋ ਜਿਸ ਓਰਾ। ਅਬਿ ਜਹਿੰ ਖਰੋ ਬਤਾਵੌਂ ਥਾਨ। ਜਿਮ ਲੈ ਗਮਨਜੋ ਕਰੌਂ ਬਖਾਨ ॥੧੩॥ ਬਿਨ ਗੁਨ ਹੇਰੇ ਤਰਕ ਨ ਕਰੀਅਹਿ। [1]ਬਡੇ ਬਡੇ ਨਰ ਜਗਤ ਬਿਚਰੀਅਹਿ। ਮਹਿ ਮਹਿੰ ਰਤਨ ਅਹੈਂ ਸਭਿ ਬਿਧਿ ਕੇ। ਖੋਜੇ ਪਾਵਹਿੰ ਗੁਨੀ ਬਿਬਿਧਕੇ' ॥੧੪॥ ਲਜਾਇ ਸੁ ਦੇਨੇ ਹਮ ਬਸਿ ਨਾਂਹਿ। ਕਰੌਂ ਬਤਾਵਨ ਜਿਸ ਥਲ ਮਾਂਹਿ। ਨਿਜ ਬਲ ਤੇ ਹਜ਼ਰਤ ਹਯ ਲੇਹਿ। ਹਮ ਕੋ ਦੋਸ਼ ਨਹੀਂ ਪੁਨ ਦੇਹਿ' ॥ ੧੫ ॥ ਸੁਨ ਕੈ ਸੇਵਕ ਨਿਸ਼ਚੈ ਜਾਨਜੋ।ਜਾਇ ਦਰੋਗੇ ਨਿਕਟਿ ਬਖਾਨਜੋ।'ਸੁਨਹੁ ਖਾਨ ਜੀ! ਖੋਜੀ ਭਲੋ। ਤੁਮ ਖੋਜਤਿ ਸੋ ਅਬਿ ਹੈ ਮਿਲੋ॥੧੬॥ ਦੂਰ ਦੇਸ਼ ਕੋ ਸੋ ਦਿਸ ਆਵੈ। ਗੁਨ ਖੋਜਨਿ ਕੋ ਅਧਿਕ ਬਤਾਵੈ। ਕਹੈ–ਸੁਗੰਧਿ ਸੁ ਲੇਯੋ[2] ਬਤਾਊਂ। ਜਹਾਂ ਖਰੋ ਹਯ ਥਾਨ ਜਨਾਊਂ–'॥੧੭॥ਸੁਨਤਿ ਦਰੋਗਾ ਹਰਖਤਿ ਭਯੋ। ਹਜ਼ਰਤ ਨਿਕਟਿ ਬਤਾਵਤਿ ਭਯੋ। 'ਟੋਰਨਿ ਖੋਜੀ ਕੋ ਤੁਮ ਕਹਨੋ। ਏਕ ਅਚਾਨਕ ਹੀ ਅਬਿ ਲਹਨੋ॥੧੮॥ ਭਾਖਤਿ–ਜਹਾਂ ਖਰੋ ਹੁਇ ਘੋਰਾ। ਕਰੌਂ ਬਤਾਵਨਿ ਸੋ ਅਬਿ ਠੌਰਾ–'।ਹਰਖ ਸ਼ਾਹੁ ਕਹਿ 'ਤਸਹਿ ਬੁਲਾਵਹੁ। ਜਾਹੁ ਆਪ ਤੁੰ ਅਬਿ ਹੀ ਲਯਾਵਹੁ' ॥ ੧੯ ॥ ਲੈ ਸੰਗ ਦਾਸ ਦਰੋਗਾ ਗਯੋ। ਭੀਰ ਸਮੇਤ ਥਿਲੌਕਤਿ ਭਯੋ।ਦੇਸ਼ ਦੂਰ ਕੋ ਹਿੰਦੁਸਤਾਨੀ। ਨਿਕਟਿ ਹੋਇ ਕਰਿ ਖਾਨ ਬਖਾਨੀ ॥੨੦॥ 'ਚਲਿ ਖੋਜੀ ! ਤੁਝ ਸ਼ਾਹੁ ਬੁਲਾਵੈ। ਖੋਜ ਤੁਰੰਗਮ ਕੋ ਨਿਕਸਾਵੈ'। ਗੁਰ ਕੋ ਸਿਮਰਿ ਹਰਖ ਹੁਇ ਖਰਨੋ। ਸੰਗ ਦਰੋਗੇ ਅੰਤਰ ਬਰਨੋ ॥ ੨੧ ॥ ਗਯੋ ਕਚਹਿਰੀ ਮਾਂਹਿ ਹੁਇ ਠਾਂਢੋ। ਤਸਲੀਮਾਤ

---

[1]ਜਗਤ ਵਿਚ ਵਡੇ ਵਡੇ ਪੁਰਖ ਹਨ, ਵਿਚਾਰ ਲਓ, ਪ੍ਰਿਥਵੀ ਵਿਚ ਸਭ ਤਰ੍ਹਾਂ ਦ (ਗੁਣੀਆਂ ਰੂਪੀ) ਰਤਨ ਹਨ, ਪਰ ਖੋਜਿਆਂ ਮਿਲਦੇ ਹੈਨ ਛਾਂਤ ਛਾਂਤ ਦੇ ਗੁਣੀ। [2]ਮੁਸ਼ਕ ਲੈਕੇ।

ਕਰੀ ਮਨ ਗਾਢੇ[1]। ਗੁਰ ਮਾਯਾ ਸਭਿ ਕੀ ਮਤਿ ਮਾਰੀ। ਤਬਿ ਕੋਇ ਨ ਕਰਿ ਸਕੈ ਚਿਨਾਰੀ ॥ ੨੨ ॥ ਸਭਿ ਮਹਿੰ ਬਹੁ ਦਿਨ ਰਹਿ ਕਰਿ ਆਛੇ। ਬੋਲਨ ਮਿਲਨ,ਲਯੋ ਹਯ ਗਾਛੇ[2]। ਤਉ ਨ ਜਾਨ ਸਕਹਿੰ ਮਤਿ ਮੰਦੇ।ਖਰੇ ਸਭਿਨਿ ਮਹਿੰ ਧੀਰ ਬਿਲੰਦੇ ॥੨੩ ॥ ਬੂਝਨ ਸ਼ਾਹੁ 'ਕਹਾਂ ਤੂੰ ਰਹੈਂ?। ਕੌਨ ਦੇਸ਼ ਤੇਰੋ ? ਕਹੁ ਲਹੈਂ[3]। ਕੋ ਗੁਨ ਤੋ ਮਹਿੰ, ਕਿਮ ਚਲਿ ਆਯੋ ?।ਕੌਨ ਨਾਮ ਅਪਨੋ ਕਹਿਵਾਯੋ?' ॥ ੨੪ ॥ ਸੁਨਿ ਕਰਿ ਕਹਯੋ ਸਧੀਰਜ ਬੈਨ। 'ਜੰਗਲ ਦੇਸ਼ ਹਮਾਰੇ ਐਨ। ਖੋਜੀ ਗਣਕ ਨਾਮ ਨਰ ਕਹਯੋ। ਅਪਨੇ ਗੁਣ ਬਿਸਾਲ ਤੇ ਲਹਯੋ ॥ ੨੫ ॥ ਸ਼ਕੁਨ ਵਿਚਾਰੋਂ, ਖੋਜ ਬਤਾਵੋਂ । ਕਰੋਂ ਗਣਕ, ਲੇ ਗੋਧਿ[4] ਜਨਾਵੋਂ । ਇਸ ਕਾਰਨ ਆਗਵਨ ਹਮਾਰਾ:—ਕਰਹਿੰ ਸ਼ਰੀਕ ਬੈਰ ਕੋ ਭਾਰਾ॥੨੬॥ਸੋ ਬਹੁਤੇ ਮੈਂ ਏਕਲ ਰਹਯੋ। ਤਿਨ ਤੇ ਬਡੋ ਕਸ਼ਟ ਨਿਤ ਲਹਯੋ। ਹੋਤ ਨਸ਼ਾਂਵ ਕੋ ਇਤ ਚਲਿ ਆਯੋ। ਦੇਉਂ ਤਾਂਹਿ ਸੁਧਿ, ਹਯ ਜੁ ਗਵਾਯੋ' ॥੨੭॥ ਸੁਨਿ ਹਜ਼ਰਤ ਜਾਨਯੋ—ਨਰ ਭਲੋ।ਇਸਤੇ ਖੋਜ ਤੁਰੰਗ ਕੋ ਮਿਲੈ—।ਘਨੇ ਮੋਲ ਜੋ ਪੋਸ਼ਿਸ਼ ਲਈ। ਤਤਛਿਨ ਮੁਦਿਤ ਬਖਸ਼ ਕਰਿ ਦਈ ॥ ੨੮ ॥ 'ਦਰਬ ਦਿਵਾਵੋਂ ਹਿਤ ਮਿਹਮਾਨੀ[5] । ਖੋਜ ਬਤਾਵਹੁ ਹਯ ਜਿਸਥਾਨੀ॥ਜਬਿ ਤੂੰ ਹਮ ਕੋ ਖੋਜ ਬਤਾਵੈਂ।ਲਾਖਨਿ ਲਾਭ ਗਿਨਤੀ ਧਨ ਪਾਵੈਂ' ॥ ੨੯ ॥ ਸੁਨਿ ਬਿਧੀਏ ਕਰਿ ਸੰਗਰੀ ਡਾਰੀ। ਧਰਾ ਹਾਥ ਧਰਿ ਸਿਰ ਤੇ ਬਾਰੀ[6]। ਨਮੋ ਕਰਤਿ ਸਭਿ ਕੋ ਦਿਖਰਾਇ। ਅਪਨੋ ਮੁਰਸ਼ਦ ਬਹੁਰ ਮਨਾਇ॥ ੩੦ ॥ਸੰਗ ਅੰਗੁਸ਼ਠ ਅੰਗੁਰਿਨਿ ਪੋਰੀ[7] ।ਗਿਨਿ ਗਿਨਿ ਦਿਖਰਾਵਤਿ ਸਭਿ ਓਰੀ। ਇਤ ਉਤ ਊਚ ਰੁ ਨੀਚੇ ਦੇਖੈ।ਨਰਾਨ ਜਨਾਵਤਿ ਸ਼ਕੁਨ ਪਰੇਖੈ[8] ॥੩੧॥ ਕਿਤਿਕ ਬਾਰ ਲਗਿ ਰਹਯੋ ਬਿਚਾਰਤਿ । ਸ਼ਾਹੁ ਸਹਿਤ ਸਭਿ ਇਸੋ ਨਿਹਾਰਤਿ। ਕਹਨਿ ਲਗਯੋ 'ਹਜ਼ਰਤ ! ਜਹਿੰ ਘੋਰਾ। ਮੈਂ ਸਭਿ ਜਾਨਿ ਲੀਨਿ ਜਿਸ ਠੌਰਾ ॥ ੩੨ ॥ ਜਿਸ ਥਲ ਹਰਯੋ ਗਯੋ ਲੇ ਜੈਸੇ। ਚਹੌਂ ਪਿਖਨਿ ਇਕ ਬਾਰੀ ਤੈਸੇ। ਪੁਨ ਮੈਂ ਨੀਕੇ ਦੇਉਂ ਬਤਾਇ। ਤਸਕਰ ਕੋ ਕਹਿ ਨਾਮ ਸੁਨਾਇ ॥੩੩॥ ਜਿਮ ਨਿਕਸਯੋ ਹਯ, ਕਹਿਬੇ ਕਰੋਂ । ਇਤੀ ਸ਼ਕਤਿ ਅਪਨੇ ਮਹਿੰ ਧਰੋਂ । ਤਹਿੰ ਤੇ ਲੇਨੋ ਬਸੀ ਤੁਮਾਰੇ । ਬਲ ਕਰਿ ਲਰੋ ਕਿ ਲੇਹੁ ਸੁਖਾਰੇ' ॥ ੩੪ ॥ ਸੁਨਤਿ ਸ਼ਾਹੁ ਮਨ

[1]ਨਮਸਕਾਰ ਕੀਤੀ ਜ਼ਿਹ ਮਨ ਨਾਲ। [2]ਸਫ਼ਰਾਂ ਵਿਚ ਕਈ ਦਿਨ ਚੰਗੀ ਤਰ੍ਹਾਂ ਰਹਿਕੇ ਮਿਲਿਆ ਬੋਲਿਆ ਸੀ (ਤੇ ਫੇਰ) ਘੋੜਾ ਲੈਕੇ ਚਲਿਆ ਗਿਆ ਸੀ : [3]ਦੱਸ ਅਸੀਂ ਜਾਣੀਏਂ। [4]ਮੁਠਕ ਲੈਕੇ। [5]ਪ੍ਰਾਹੁਣਚਾਰੀ। [6]ਧਰਤੀ ਤੇ ਹਥ ਧਰ ਕੇ ਸਿਰ ਤੇ ਵਾਰੀ ਨਿਕਾਲਿਆ। [7]ਉਂਗਲੀਆਂ ਦੀਆਂ ਗੰਢਾਂ। [8]ਸ਼ਗੁਨ ਪਰਖਦਾ ਹੈ।

ਮਾਨਿ ਅਚੰਭਾ। ਗੁਰ ਮਾਯਾ ਕਰਿ ਲਖਹਿ ਨ ਦੰਭਾ[1]। 'ਜੋ ਕਰਿ ਤੁਰੰਗ ਬਤਾਵੈਂ ਮੋਹੀ। ਮਨਸਬਦਾਰ ਕਰੌਂ ਢਿਗ ਤੋਹੀ[2] ॥੩੫॥ ਚਾਰ ਲਾਖ ਭੁਵ ਗੁਨ ਕੋ ਦੇਉਂ। ਤੋਹਿ ਸ਼ਰੀਕ ਬਸੀ ਕਰਿ ਦੇਉਂ। ਏਕ ਬਾਰ ਹਯ ਦੇਹੁ ਬਤਾਇ। ਮੈਂ ਲੇਵੋਂ ਨਿਜ ਓਜ ਲਗਾਇ'॥੩੬॥ਕਹਿ ਬਿਧੀਆ'ਤੁਮ ਬਲੀ ਬਡੇਰੇ।ਕਾਗਦ ਪਰ ਲਿਖਿ ਦਿਹੁ ਇਸ ਬੇਰੇ। ਕਹਹਿ ਕਚਹਿਰੀ ਸਭਿ ਕਰ ਜੋਰੇ।–ਬਿਛੁਰੇ ਮਿਲਹਿੰ ਉਭੈ ਅਬਿ ਘੋਰੇ–॥੩੭॥ਬਹੁਤਨਿਕੀ ਭਾਖਾ ਫੁਰਿ ਜਾਇ। ਸਾਹਿਬ ਬੀਚ ਨਰਨਿ ਸਮੁਦਾਇ[3]।–ਹਾਸਲ ਹੁਇ ਮੁਰਾਦ ਉਰ ਮੋਰੀ–। ਬਿਨੈ ਸੁ ਕਰਿ ਖੁਦਾਇ ਕੀ ਓਰੀ'॥੩੮॥ਸੁਨਿ ਖੁਸ਼ਾਮਤੀ ਨਰ ਜੋ ਨੇਰੇ। ਹਾਥ ਜੋਰਿ ਭਾਖਨੋ ਤਿਸ ਬੇਰੇ। ਲਿਖਿ ਦੀਨਸਿ ਕਾਗਦ ਪਰ ਸ਼ਾਹੂ। ਚਾਹਤਿ ਮੁਢ–ਆਇ ਅਸੁ[4]ਪਾਹੂ–॥੩੯॥'ਅਬਿ ਤੁਰੰਗ ਕੋ ਖੋਜ ਨਿਕਾਰੋ। ਸਭਿ ਮਾਨੀ ਹਮ, ਜਥਾ ਉਚਾਰੋ'। ਬਿਧੀਆ ਕਹੈ 'ਚਲਹੁ ਤਿਸ ਥਾਨ। ਜਹਿੰ ਤੇ ਚੋਰਨੋ[5] ਤੁਰੰਗ ਮਹਾਨ ॥੪੦॥ ਤਹਾਂ ਸੰਗਰੀ ਡਾਰਿ ਨਿਹਾਰੋਂ। ਰਮਲ ਗਣਕ ਅਰੁ ਸ਼ਕੁਨ ਬਿਚਾਰੋਂ। ਜਹਿੰ ਘੋਰਾ ਸੋ ਪੁਰੀ ਬਤਾਵੋਂ। ਤਸਕਰ ਕੋ ਲੇ ਨਾਮ ਸੁਨਾਵੋਂ॥੪੧॥ਹਮ ਗੁਰ ਸਿੱਖ ਨ ਬੋਲਹਿੰ ਕੂਰ।ਬਹੁਰ ਕਚਹਿਰੀ ਸ਼ਾਹੁ ਹਜੂਰ'। ਸੁਨਿ ਕਰਿ ਸ਼ਾਹੁ ਤਹਾਂ ਕੋ ਚਾਲਾ। ਜਿਸ ਥਲ ਖਰੋ ਤੁਰੰਗ ਬਿਸਾਲਾ ॥ ੪੨ ॥ ਸੰਗ ਦਰੋਗਾ ਅਪਨੇ ਲੀਨਿ। ਬਹੁਤ ਲੋਕ ਕੋ ਬਰਜਨ ਕੀਨਿ। ਚੋਰਨਿ ਸਾਥ ਸ਼ਾਹੁ ਚਲਿ ਗਯੋ।ਹਯਨਿ ਤਬੇਲੇ ਮਹਿੰ ਪ੍ਰਵਿਸ਼ਯੋ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਭਾਸੇ 'ਹਯ ਖੋਜਨ ਬਿਧੀ ਚੰਦ ਕੋਸ ਧਾਰਨ' ਪ੍ਰਸੰਗ ਬਰਨਨੰ ਨਾਮ ਪੰਚ ਤ੍ਰਿੰਸਤੀ ਅੰਸੁ ॥ ੩੫ ॥

੩੬. [ਦੂਜਾ ਘੋੜਾ ਲੈਕੇ ਟੁਰਨਾ]।

ਦੋਹਰਾ ॥ ਹਯਨਿ ਸਥਾਨ ਪ੍ਰਵੇਸ਼ਿਓ ਕਹਿ ਬਿਧੀਏ ਕੇ ਸੰਗ। 'ਇਸ ਘਰ ਮਹਿੰ ਤੇ ਲੈ ਗਯੋ ਤਸਕਰ ਬਲੀ ਤੁਰੰਗ ॥ ੧ ॥ ਚੌਪਈ ॥ ਨਿਜ ਬਿੱਦਯਾ ਇਤ ਦੇਖਿ ਬਿਚਾਰੋ।ਜਹਾਂ ਗਯੋ ਅਬਿ ਨਾਮ ਉਚਾਰੋ'।ਸੁਨਿ ਬਿਧੀਆ ਇਤ ਉਤ ਮਹਿੰ ਫਿਰਨੋ। ਸਦਨ ਕੌਨ ਕੋ[6] ਸੂੰਘਨ ਕਰਨੋ ॥੨॥ ਖੁਲਨੋ ਤੁਰੰਗ ਸੋ ਸੂੰਘਨੋ ਥਾਨ।ਐਂਠਤਿ ਨਾਕ[7] ਬਿਲੋਕਿ ਸੁਜਾਨ। ਸੂੰਘੀ ਸਭਿ ਦਿਵਾਰ ਫਿਰ ਕਰਿ ਕੈ। ਡਾਰਿ ਸੰਗਰੀ ਧਰਨੀ ਧਰਿ ਕੈ॥੩॥ਬਾਰ ਬਾਰ ਪੋਰੀ ਅੰਗੁਰੀਨ। ਧਰਿ ਅੰਗੁਸ਼ਟ ਸੁ ਗਿਨਨਾ ਕੀਨ।ਕਿਤਿਕ ਦੇਰ ਮਹਿੰ ਉਚੇ ਕਹਨੋ।'ਲਿਯੋ

[1]ਬਨਾਵਟ ਨੂੰ। [2](ਆਪਣੇ) ਪਾਸ ਤੈਨੂੰ। [3]ਬਹੁਤ ਪੁਰਸ਼ਾਂ ਵਿਚ ਪਰਮੇਸ਼ੁਰ ਹੁੰਦਾ ਹੈ। [4]ਘੋੜਾ। [5]ਚੋਰੀ ਹੋਇਆ। [6]ਮਕਾਨ ਦੀਆਂ ਨੁੱਕਰਾਂ ਨੂੰ। [7]ਨੱਕ ਵੱਟਕੇ।

ਖੋਜ ਪਰ ਸੈਸੈ ਰਹਨੋ॥੪॥ਜ਼ੀਨ ਤੁਰੈਗਮ ਪਾਇ ਨਿਕਾਰਾ। ਕਿਧੌਂ ਉਲਾਲਾ ਲੀਨਿ ਸਿਧਾਰਾ ?। ਅਰੁ ਕਿਸ ਕਾਲ ਹਰਨੋ ? ਸੁ ਬਤਾਵੋ। ਇਹੁ ਸੁਧਿ ਦੇ ਹਯ ਕੀ ਸੁਧਿ ਪਾਵੋ' ॥੫॥ਕਹਨੋ ਸ਼ਾਹੁ'ਨਿਸ ਅਰਧ ਮਝਾਰਾ।ਪਾਇ ਜ਼ੀਨ ਕੋ ਤੁਹੀਗ ਨਿਕਾਰਾ।ਫਿਰਨੋ ਅਜਰ ਮਹਿੰ ਖੋਜ ਨਿਹਾਰਾ। ਵਹਿਰ ਨ ਹੋਰਨੋ ਕਹਾਂ ਸਿਧਾਰਾ'॥੬॥ ਦੋਹਰਾ॥ 'ਸੁਨਹੁ ਸ਼ਾਹੁ ਇਸ ਹੋਤੁ ਤੇ ਖੋਜ ਨਹੀਂ ਮੁਝ ਪਾਇ। ਜੋ ਹੋਤੋ ਬਿਨ ਜ਼ੀਨ ਕੇ ਤਾਤਕਾਲ ਸੁਧਿ ਆਇ॥੭॥ ਚੌਪਈ॥ਅਬਿ ਉਪਾਇ ਇਕ ਇਮ ਕਰਿ ਲੈਹੌਂ।ਦੁਤੀਏ ਹਯ ਪਰ ਜ਼ੀਨ ਪਵੈ ਹੌਂ।ਕਵਿਕਾ ਮੁਖ ਦੈ ਭਜਾਰ ਕਰੀਜੈ। ਜਬਿ ਲਗਿ ਹਯ ਕੋ ਖੋਜ ਨ ਲੀਜੈ ॥੮॥ ਅਰਧ ਨਿਸਾ ਲੌ ਅਬਹਿ ਬਿਚਾਰੋਂ। ਉਠੌਂ ਭਬਹਿ, ਜਬਿ ਖੋਜ ਨਿਕਾਰੌਂ।ਸ਼ੁਭ ਗੁਨ ਕੀ ਕੀਮਤ ਹੁਇ ਤੁਮ ਤੇ। ਲੇਹੁ ਤੁਰੈਗਮ ਕੀ ਸੁਧਿ ਹਮ ਤੇ' ॥ ੯ ॥ ਹਜ਼ਰਤ ਨੇ ਕਹਿ ਜ਼ੀਨ ਪਵਾਯੋ। ਕਵਿਕਾ ਦੈ ਕਰਿ ਭਜਾਰ ਕਰਾਯੋ। 'ਸੁਨਿ ਖੋਜੀ ! ਤੈਂ ਬਿਲਮ ਬਤਾਇ'।ਅਰਧ ਨਿਸਾ ਜਿਸ ਕਾਲ ਬਿਤਾਇ[1] ॥ ੧੦ ॥ ਨਿਸ ਕੇ ਸਮ ਜੋ ਦਿਵਸ ਬਿਤਾਵੈਂ। ਸਵਾ ਲਾਖ ਬਖ਼ਸ਼ਿਸ਼ ਵਧ ਪਾਵੈਂ। ਤੁਸਕਰ ਕੋ ਇਕਵਾਰ ਬਤਾਵੋ। ਥਾਨ ਬਿਖਮ ਤੇ ਬਿਖਮ ਜਨਾਵੋ[2] ॥ ੧੧ ॥ ਬਹੁਰ ਨ ਮੈਂ ਕੈਸੇ ਬਿਲਮਾਊਂ।ਪਠੌਂ ਬਾਹਨੀ ਤੁਰਤ ਮੰਗਾਊਂ[3]। ਬਿਧੀਆ ਕਹੈ 'ਸ਼ੀਘ੍ਰਤਾ ਐਸੇ[4]। ਪੁਰਿ ਜਨ ਸਭਿ ਟਿਕਾਇ ਨਿਸ ਜੈਸੇ ॥ ੧੨॥ ਨਿਜ ਨਿਜ ਘਰ ਬਰ ਮਾਰਹਿੰ ਭਾਰੇ[5]। ਕੋਟ ਦੁਰਗ ਦਰ[6] ਭੋਜ਼ਹੁ ਸਾਰੇ'। ਸੁਨਤਿ ਸ਼ਾਹੁ ਚਿਤ ਚੌਪ ਘਨੇਰੀ। ਕਹਨੋ ਜਥਾ ਨਰ ਪਠਿ ਤਿਸ ਬੇਰੀ ॥ ੧੩ ॥ ਗਰੀ ਗਰੀ ਅਰੁ ਸਗਰੇ ਪੌਰ। ਆਦਿ ਦੁਰਗ ਜੇਤੀ ਸਭਿ ਠੌਰ। 'ਵਹਿਰ ਨ ਨਿਕਸਹਿ ਪੁਰਿ ਤੇ ਕੋਇ।ਨਿਜ ਨਿਜ ਘਰ ਮੈਂ ਥਿਰ ਕੈ ਸੋਇ' ॥੧੪॥ ਤਤਛਿਨ ਫਿਰੇ ਕਹਤਿ ਪੁਰਿ ਸਾਰੇ। 'ਸ਼ਾਹੁ ਤੁਰੈਗ ਕੋ ਖੋਜ ਨਿਕਾਰੇ'।ਪੁਰਿ ਕੇ ਪੌਰ ਜਾਇ ਕਰਿ ਸਾਰੇ।ਕਰੈ ਕਿਵਾਰ ਅਸੰਜਤਿ ਭਾਰੇ ॥ ੧੫ ॥ ਕੁਲਫਨਿ ਮਾਰਿ ਸੁ ਲੀਨਿ ਕਲੀਦ। ਸਭਿ ਕੀ ਲੀਨੀ ਸ਼ਾਹੁ ਰਸੀਦ।ਪਿਖਿ ਬਿਧੀਏ ਭਬਿ ਗਿਰਾਉ ਚਾਰੀ।'ਹਜ਼ਰਤ !ਦਿਹੁ ਕਲੀਦ ਮੁਝ ਸਾਰੀ ॥ ੧੬॥ ਹਯ ਕੇ ਹਰਤਿ ਜਹਾਂ ਤੁਮ ਸੋਵਹੁ[7]। ਸੁਖ ਸੋਂ ਜਾਇ ਤਹਾਂ ਥਿਰ ਹੋਵਹੁ। ਅਬਿ ਮੈਂ ਲਾਗੋਂ ਕਰਨ ਬਿਚਾਰ। ਖੋਜਿ ਪਾਇ ਭਬਿ ਕਹੌਂ

---

[1](ਤੂੰ ਬੜੀ) ਡੇਰ ਦੱਸੀ ਹੈ। [2]ਥੀਂਵੇਗੀ। [3]ਥਾਂ ਡਾਵੇਂ ਮੋਖੀ ਤੋਂ ਮੋਖੀ ਦੱਸੇ। [4]ਛੇਤੀ ਐਉਂ (ਹੋ ਸਕਦੀ ਹੈ)। [5]ਜੰਦਰੇ। [6]ਫਸੀਲ ਦੇ ਦਰਵਾਜ਼ੇ। [7]ਚੋਰੀ ਹੋਣ ਵੇਲੇ ਜਿੱਥੇ ਤੁਸੀਂ ਸੁੱਤੇ ਸੀ।

ਪੁਕਾਰ॥੧੭॥ਕੋ ਲਾਗਸੋ ਬਡ ਚੋਰ ਹਠੀਲਾ॥ਖੋਜਤਿ ਖੋਜਲਾਗਤੀ ਢੀਲਾ॥ ਮੁਰਸ਼ਦ ਪੂਰਾ ਤਸਕਰ ਕੇਰਾ। ਜਿਸ ਤੇ ਤੁਮ ਭੀ ਖੋਜ ਨ ਹੇਰਾ ॥੧੮॥ ਸੋ ਮੁਰਸ਼ਦ ਹੀ ਅਬਿ ਬਿਲਮਾਵੈ।ਪਰੋ ਨਿਸਾ ਕਾਰਜ ਬਨਿ ਜਾਵੈ'।ਸੁਨਤਿ ਸ਼ਾਹੁ ਗਮਨਸੋ ਤਿਸ ਬਾਰੀ। ਥਿਰਸੋ ਬੁਰਜ ਸੰਮਨ ਕੀ ਬਾਰੀ॥੧੯॥ ਗੁਰ ਮਾਯਾ ਐਸੇ ਭਰਮਾਏ। ਤਥਾ ਕਰਹਿੰ ਸਕਿ ਜਥਾ ਬੜਾਏ।ਟਿਕਸੋ ਦਰੋਗਾ ਅਪਨ ਠਿਕਾਨੇ। ਤਹਾਂ ਕੁਲਫ ਦੀਨਸਿ ਨਿਜ ਪਾਨੇ'॥੨੦॥ਪੁਰਿ ਕੋ ਪੌਰ ਦੁਰਗ ਕੋ ਪੌਰ। ਕੁਲਫ ਦੀਏ ਇੱਤ੍ਰਾਦਿਕ ਔਰ। ਬਿੰਦ ਕਲੀਦ ਬਿਧੀ ਚੰਦ ਲੀਨਿ। ਪਾਇ ਜੇਬ ਮਹਿੰ ਸੁਮਤਿ ਪ੍ਰਬੀਨ ॥ ੨੧ ॥ ਭੌਨ ਭੌਨ ਮੈਂ ਸਭਿ ਨਰ ਮੌਨ।ਸ਼ਾਹੁ ਤ੍ਰਾਸ ਤੇ ਕਹਹਿ ਨ ਕੌਨ।'ਖੋਜ ਤੁਰੰਗਮ ਕੋ ਨਿਕਸਾਵੈ'। ਇਮ ਲਖਿ ਥਿਰੇ, ਨ ਬਾਹਰ ਆਵੈਂ ॥੨੨॥ ਕਹਤਿ ਸੁਨਤਿ ਇਮ ਸੰਧਨਾ ਪਈ*। ਬੋਲਸੋ ਸ਼ਾਹੁ ਕੁਛਕ ਰਿਸ ਅਈ†। 'ਕਸੋਂ ਨਹਿੰ ਅਬਿ ਲੌ ਖੋਜ ਨਿਕਾਰਤਿ ?। ਬਿਤੇ ਜਾਮ ਇਮ ਗਿਨਤਿ ਬਿਚਾਰਤਿ' ॥੨੩॥ਬਿਧੀ ਚੰਦ ਤਬਿ ਬਾਕ ਬਖਾਨੋ'ਹਜ਼ਰਤ ਜੀ! ਅਬਿ ਦੇਰ ਨ ਜਾਨੋ। ਮੋਹਿ ਰਿਦੈ ਸੁਧਿ ਸਭਿ ਹੁਇ ਆਈ। ਤਸਕਰ ਨਾਮ ਨ ਜਾਨਸੋ ਜਾਈ ॥ ੨੪ ॥ ਜਬਿ ਲੌ ਨਾਮ ਨ ਜਾਇ ਬਖਾਨੋ।ਤਬਿ ਲੌ ਨਿਜ ਬਿੰਦਜ਼ਾ ਲਘੁ ਜਾਨੋਂ।ਜਿਸ ਬਿਧਿ ਗਯੋ ਅਹੈ ਜਹਿੰ ਘੋਰਾ। ਜਾਨਿ ਲੀਨਿ ਮਨ ਮਾਨਸੋ ਮੋਰਾ ॥ ੨੫॥ ਕਠਨ ਅਹੈ ਇਹ ਗਿਨਤੀ ਕਾਮ। ਤੁਮ ਕੀਜੈ ਸੁਖ ਸੰਗ ਅਰਾਮ। ਚਾਰ ਘਰੀ ਕੈ ਜਾਮ ਬਿਤਾਊਂ। ਨਾਮ ਠਾਮ ਤੁਮ ਪਾਸ ਬਤਾਊਂ" ॥ ੨੬ ॥ ਭਈ ਨਿਸਾ ਪਸਰਸੋ ਅੰਧਕਾਰਾ। ਲਖਸੋ ਸ਼ਾਹੁ–ਇਹ ਖੋਜੀ ਭਾਰਾ। ਜੋਕਰਿ ਥਾਨ ਰੁ ਨਾਮ ਬਤਾਵੈ। ਤੌ ਮੋਰੋ ਹਯ ਕਹੂੰ ਨ ਜਾਵੈ॥੨੭॥ ਅਪਨੋ ਕੋਪ ਨਿਕਾਰੈਂ ਸਾਰਾ। ਕੈਸੋ ਹੋਹਿ ਪ੍ਰਾਨ ਦਿਹੁੰ ਮਾਰਾ–। ਤੁਸ਼ਨ ਹੋਇ ਪ੍ਰਤੀਖਤਿ ਫੇਰ। ਅਚਰਜ ਥਰਤਹਿਰਿਦੈ ਬਡੇਰ॥੨੮॥ਕਹਤਿ ਸੁਨਤਿ ਲਾਰਾ[1] ਇਮਦੇਤਿ। ਹੋਤਿ ਭਯੋ ਸਭਿ ਰੀਤਿ ਸੁਚੇਤ। ਰੋਸ਼ਮ ਡੋਰ ਬਧਸੋ ਸ਼ੁਭ ਘੋਰਾ।ਰੀਠ ਛੋਰਿ ਤੁਰਨ ਬਡ ਜੋਰਾ ॥ ੨੯ ॥ ਖਸ਼ਟ ਗੁਰਨਿ ਕੇ ਨਾਮ ਪ੍ਰਕਾਸ਼। ਹਾਥ ਜੋਰਿ ਕੀਨਸਿ ਅਰਦਾਸ। 'ਅਪਨਾ ਕਾਰਜ ਆਪ ਬਨਾਵਹੁ। ਦਾਸ ਜਾਨਿ ਮੁਹਿ ਜਸੁ ਬਿਦਤਾਵਹੁ' ॥ ੩੦ ॥ ਇਮ ਕਹਿ ਧਰਨੀ ਪਰ ਸਿਰ ਧਰਸੋ। ਬਹੁਰ

[1]ਤਿੱਥੇ ਆਪਣੇ ਹੱਥੀਂ (ਬਿਧੀ ਚੰਦ ਨੇ) ਜੰਦਰਾ ਲਾ ਦਿੱਤਾ। ਟੀਕਾਕਾਰਾਂ ਨਾਲ ਹੀ ਆਸ ਲਾਈ ਜਾਣੀ।

*ਪਾ:–ਪਾਈ। †ਪਾ:–ਆਈ।

ਪ੍ਰਣਾਮ ਤੁਰੰਗ ਪਗ ਕਰਯੋ। ਚਰਣ ਰਕਾਬ[1] ਸਿਮਰਿ ਸਤਿਨਾਮ। ਭਯੋ ਅਰੂਢਨਿ ਹਯ ਅਭਿਰਾਮ॥੩੧॥ ਇਤ ਉਤ ਫੇਰਨੋ ਕੀਨਸਿ ਤੁੰਦ[2]। ਉਠਿ ਪਾਇਨਿ ਤੇ ਸ਼ਬਦ ਬਿਲੰਦ। ਸ਼ਾਹੁ ਜਹਾਂ ਸੁਨਿ ਉਚ ਉਚਾਰਾ। 'ਕੋ ਹਯ ਛੁਟਨੋ ਹੋਇ ਨਿਰਧਾਰਾ' ॥ ੩੨ ॥ ਬਿਧੀਏ ਕਹਨੋ 'ਨ ਛੁਟਨੋ ਆਪ। ਮੈਂ ਖੋਲਨੋ ਬਲ ਗੁਰੁ ਪ੍ਰਤਾਪ।ਤੋ ਸੰਗ ਬਚਨ ਕਹਨੋ ਮੈਂ ਜੋਈ। ਅਬਿ ਮੈਂ ਕਰੋ ਸਾਚ ਸੁਨਿ ਸੋਈ ॥੩੩॥ ਖੋਜਿ ਨਿਕਾਸਿ ਦੇਨਿ ਹਯ ਕੇਰਾ। ਥਾਨ ਬਤਾਵਨ ਕਾਰਜ ਮੇਰਾ। ਸੋ ਮੈਂ ਕਹੋਂ ਦੋਸ਼ ਨਹਿੰ ਰਹੈ। ਜਿਹ ਸੁਨਿਬੇ ਕੋ ਤੁਵ ਚਿਤ ਚਹੈ' ॥ ੩੪ ॥ ਹਰਖਨੋ ਸ਼ਾਹੁ ਖੋਜ ਜਨੁ ਪਾਯੋ। ਕਹਿ ਸੋਂਧੇ ਕੋ ਉਚ ਸੁਨਾਯੋ। 'ਜਹਾਂ ਤੁਰੰਗਮ ਪੁਰਿ ਅਰੁ ਧਾਮ। ਤਸਕਰ ਅਰੁ ਤਸਕਰ ਪਤਿ ਨਾਮ ॥ ੩੫ ॥ ਸੁਨਿ ਕਰਿ ਲਿਖਹੁ ਕਿ ਯਾਦ ਰਖੀਜੈ। ਪ੍ਰਾਤਿ ਕਚਹਿਰੀ ਮਹਿੰ ਕਹਿ ਦੀਜੈ'। ਬਿਧੀਆ ਕਹਿ 'ਸਭਿ ਹੂੰ ਸੁਨਿ ਲੀਜੈ। ਬਿਸਰਨ ਹਾਰੋ ਨਹੀਂ ਜਨੀਜੈ ॥ ੩੬ ॥ ਬੰਦਨੀਯ ਸ਼੍ਰੀ ਹਰਿ ਗੋਬਿੰਦ। ਜਸੁ ਬਿਲੰਦ ਜਿਨ ਚੰਦ ਮਨਿੰਦ। ਪ੍ਰਥਮ ਤਿਨਹੁੰ ਕੋ ਹਯ ਬਲ ਪੀਨਾ। ਤੈਂ ਦਲ ਬਲ ਤੇ ਛੀਨਿ ਸੁ ਲੀਨਾ ॥ ੩੭ ॥ ਸੋ ਪਲਟਾ ਸਤਿਗੁਰ ਅਬਿ ਕਿਯੋ। ਪ੍ਰਥਮ ਤੁਰੰਗ ਬੁੱਧਿ ਕਰਿ ਲਯੋ। ਮੈਂ ਗੁਰਦਾਸ[3] ਬਿਧੀ ਚੰਦ ਨਾਮੂ। ਲੈ ਗਮਨਨੋ ਪੁਰਥ ਅਭਿਰਾਮੂੰ॥ ੩੮॥ ਹਯ ਦਿਲਬਾਗ ਰੁਦਨ ਬਹੁ ਕੀਨਾ। ਖਾਨ ਪਾਨ ਰੁਖ ਕਰਿ ਨਹਿੰ ਲੀਨਾ। ਯਾਂਤੇ ਇਸ ਘੋਰੇ ਹਿਤ ਆਯੋ। ਤਨ ਖੋਜੀ ਕਹੁ ਭੇਸ ਬਨਾਯੋ ॥ ੩੯ ॥ ਮੈਂ ਤਸਕਰ ਸਤਿਗੁਰ ਪਤਿ ਮੇਰਾ। ਨਹਿੰ ਬਿਸਰਹੁ ਲਖਿ ਨਾਮ ਬਡੇਰਾ। ਅਬਿ ਗੁਲਬਾਗ ਜ਼ੀਨ ਕੋ ਪਾਇ। ਤੁਮ ਨੇ ਦੀਨਸਿ ਮਤਿ ਉਪਜਾਇ ॥ ੪੦ ॥ ਸਕਲ ਕਚਹਿਰੀ ਕੀ ਬੁਧਿ ਘਨੀ। ਪਰਖਨਿ ਕੀਨਿ, ਪਿਖੀ ਅਰੁ ਸੁਨੀ। ਜਿਸ ਪੁਰਿ ਬਾਜ਼ੀ ਅਹੈ ਉਚਾਰੈਂ। ਕਹਿ ਸਭਿ ਅਪਨੋ ਦੋਸ਼ ਉਤਾਰੈਂ ॥ ੪੧ ॥–ਭਾਈ ਰੂਪਾ–ਗ੍ਰਾਮ ਨਵੀਨ। ਕਿਯ ਡੇਰਾ ਸਤਿਗੁਰੂ ਪ੍ਰਬੀਨ। ਤਹਿੰ ਦਿਲਬਾਗ ਖਰੋ ਹਯ ਜਾਨਿ। ਅਬਿ ਗੁਲਬਾਗ ਜਾਇ ਤਿਸ ਥਾਨ' ॥ ੪੨ ॥ ਸ਼ਾਹਜਹਾਂ ਰਿਸ ਕਰਿ ਕਹਿ ਊਚੇ। 'ਗਹਹੁ ਦਰੋਗ਼ਾ ! ਨਿਕਟਿ ਪਹੁੰਚੋ। ਇਹੁ ਤਸਕਰ ਲੈ ਜਾਇ ਨ ਘੋਰਾ। ਸੁਭਟ ਹਕਾਰਿ ਘੇਰਿ ਚਹੁੰ ਓਰਾ' ॥ ੪੩ ॥ ਸੋਂਧਾ ਕਹੈ 'ਕਲੀਦ ਨ ਪਾਏ। ਸਰਬ ਪੌਰ ਕੋ ਕੁਲਫ ਲਗਾਏ।ਸੁਭਟ ਸਹਿਤ ਮੈਂ ਪਹੁੰਚੋਂ ਕੈਸੇ।ਪ੍ਰਥਮ ਕਰੋ ਇਨ

[1]ਰਕਾਬ ਵਿਚ ਪੈਰ (ਧਰਕੇ)। [2]ਤੁੱਖਾ। [3]ਗੁਰਾਂ ਦਾ ਦਾਸ। [4]ਪਹਿਲਾ ਸੁਹਣਾ (ਘੋੜਾ)।

ਕੈਦੀ ਜੈਸੇ ॥੪੪॥ ਰਸਰਨਿ ਸੋਂ ਜਨੁ[1] ਬੰਧਿ ਬਿਠਾਏ। ਬਨਹਿੰ ਉਪਾਇ ਨ ਕੋ ਬਲਲਾਏ'। ਖਿਝ ਕਰਿ ਹਜ਼ਰਤ ਗਾਰਿ ਨਿਕਾਰੈ। 'ਕੋ ਨਰ ਪਹੁੰਚਹੁ' ਊਚ ਪੁਕਾਰੈ ॥ ੪੫ ॥ ਸੁਨਿ ਬਿਧੀਏ ਪੁਨ ਊਚ ਬਖਾਨਾ। 'ਅਹੋ ਸ਼ਾਹੁ ! ਕਯੋਂ ਕੁਪਤਿ*ਮਹਾਨਾ[2]? ਘੋਰੇ ਜਥਾ ਜੋਗ ਮੈਂ ਲੀਨੇ। ਸਿਮਰੋ ਬਚ ਜੋ[3] ਤੁਮ ਕਹਿ ਦੀਨੇ ॥ ੪੬ ॥ ਪ੍ਰਥਮ ਚਾਕਰੀ[4] ਮੇਰੀ ਰਹੀ। ਬਖ਼ਸ਼ਿਸ਼ ਦਈ, ਨ ਸੋ ਮੈਂ ਲਹੀ। ਖੋਜ ਦੇਨਿ ਕੇ ਚਾਰਹੁੰ ਲਾਖਾ। ਰਹੇ ਇਹਾਂ, ਜੋ ਤੁਮ ਭਬਿ ਭਾਖਾ ॥ ੪੭ ॥ ਸਵਾਲਾਖ ਤੁਮ ਫੇਰ ਬਤਾਏ। ਇਕ ਬਿਰਾਟਕਾ[5] ਮੋਹਿ ਨ ਪਾਏ। ਲੀਨੇ ਮੋਲ ਸਮਾਨ ਕਿਕਾਨ। ਜ਼ੀਨ ਸਮੇਤ† ਇਤੇ ਹੀ ਜਾਨਿ[6] ॥ ੪੮ ॥ ਰਹੀ ਕੁਛਕੁ ਬਾਕੀ ਮਮ ਜੋਇ। ਬਨਹੁ ਅਰਿਲੀ[7] ਪੁਚਾਵਹੁ ਸੋਇ। ਨਤੁ ਲੇਖਾ ਮੇਰਾ ਅਰੁ ਤੇਰਾ। ਹੁਇ ਦਰਗਾਹ ਬੀਚ ਬਡ ਫੇਰਾ॥੪੯॥ ਜੋ ਅਬਿ ਚਹਹੁ ਰੋਕਿਬੇ ਮੋਹੀ। ਧਨ ਕੋ ਦੇਨਿ ਮਤੋ ਨਹਿੰ ਤੋਹੀ। ਮੈਂ ਗਮਨੋਂ ਨੀਕੇ ਕਰਿ ਕੂਰਾ। ਸਦਾ ਸਹਾਇਕ ਸ਼੍ਰੀ ਗੁਰ ਪੂਰਾ ॥੫੦॥ ਇਹੁ ਕਲੀਦ ਸਭਿ ਹੈਂ ਮਮ ਤੀਰ। ਗੋਰੋਂ ਸਰਿਤਾ ਨੀਰ ਗਹੀਰ[8]। ਕਰਹੁ ਸ਼ੀਘ੍ਰਤਾ ਘੋਰਾ ਪਾਵਨ। ਪ੍ਰਥਮ ਤਾਰੀਅਨ ਕਰਿ ਨਿਕਸਾਵਨ' ॥੫੧॥ ਇਮ ਸਭਿ ਕਹਿ ਕੇ ਧੀਰਜ ਸਾਥ। ਨ੍ਰਿਭੈ ਬੀਰ ਸਿਮਰਜੋ ਗੁਰ ਨਾਥ। ਪੰਚਾਮ੍ਰਿਤ ਪੰਚਨ ਕੋ ਮਾਨਾ। ਕੀਨਿ ਬੰਦਨਾ ਧਰਿ ਗੁਰ ਧਯਾਨਾ ॥੫੨॥ 'ਅਬਿ ਮੈਂ ਜਾਉਂ, ਫੇਰ ਸੁਨਿ ਲੀਜੈ। ਕਰਿਬੇ ਹੋਇ ਜਤਨ ਸੋ ਕੀਜੈ। ਬਹੁਰ ਨ ਪਛੁਤਾਵਹੁ ਮਮ ਪਾਛੇ। ਕਹਹੁ ਕਿ ਸੁਧਿ ਹੋਈ ਨਹਿੰ ਆਛੇ' ॥ ੫੩ ॥ ਹਾਥ ਗਹਜੋ ਗੁੱਛਾ ਗਨ ਤਾਰੀ। ਕਹਿ ਕੈ ਊਚੇ ਇਕ ਦੈ ਬਾਰੀ। ਡਾਰੀ ਸਰਿਤਾ ਨੀਰ ਗਹੀਰ[9]। 'ਤੁਮ ਖੁਜਵਾਇ ਲੇਹੁ ਧਰਿ ਧੀਰ' ॥੫੪॥ ਤਬਿ ਘੋਰੇ ਕਹੁ ਚਾਬੁਕ ਮਾਰਾ। ਰਿਸ ਕਰਿ ਅਪਨੋ ਬਲ ਸੰਭਾਰਾ। ਉਛਰਜੋ ਛਾਰ ਪਾਰਿ ਦੀਵਾਰ[10]। ਪਰਜੋ ਜਾਇ ਵਿਚ ਦੀਰਘ ਬਾਰਿ ॥੫੫॥ ਹਯ ਅਰੂਢਬੋ ਬਿਖੈ ਪ੍ਰਬੀਨ। ਬਿਧੀਏ ਭਲੇ ਸੰਭਾਰਨ ਕੀਨਿ। ਏਕ ਬਾਰ ਭੀਗੋ ਸਭਿ ਅੰਗ। ਪੁਨ ਜ਼ਾਨੂ ਲਗਿ ਨੀਰ ਤੁਰੰਗ ॥ ੫੬ ॥ ਬਹੁ ਬਲ ਤੇ ਪਹੁੰਚਜੋ ਜਲ ਪਾਰ। ਰੋਕ ਬਾਗ ਕਰ

---

[1]ਰੱਸਿਆਂ ਨਾਲ ਮਾਨੋਂ। [2]ਕਿਉਂ ਨੇਹਾ ਗੁੱਸੇ ਹੁੰਦਾ ਹੈਂ ? [3]ਯਾਦ ਕਰ ਆਪਣੇ ਬਚਨਾਂ ਨੂੰ ਜੋ। [4]ਨੌਕਰੀ। [5]ਕੌਡੀ। [6]ਕਾਠੀਆਂ ਸਮੇਤ (ਮਸਾਂ) ਇਤਨੇ ਕੁ (ਮੁੱਲ) ਦੇ ਹੀ ਜਾਣ ਪੌਂਦੇ ਹਨ। [7]ਕਰਜ਼ ਰਹਿਤ ਹੋਵੇ, ਛਾਵ ਅਦਾ ਕਰੋ। [8]ਡੂੰਘੇ ਪਾਣੀ ਵਿਚ। [9]ਛਾਲ ਮਾਰ ਕੇ ਕੰਧ ਦੇ ਪਾਰ ਹੋਇਆ। *ਪਾ:—ਕੁਮਤਿ। †ਪਾ:—ਸਮਾਨ।

ਗ੍ਰੀਵਾ ਧਾਰਿ। ਦੀਨਿ ਦਿਲਾਸਾ ਭਲੋ ਟਿਕਾਯੋ। ਚਾਬਕ ਤੇ ਰਿਸ ਕਰਿ ਚਪਲਾਯੋ ॥ ੫੭॥ ਸਨੈ ਸਨੈ ਕਰਿ ਪੰਥ ਚਲਾਯੋ। ਨੀਠ ਨੀਠ ਕਰਿ ਸ਼ੁਭ ਗਤਿ ਪਾਯੋ[1]। ਕਰਿ ਤਾਰਨ ਕੀ[2] ਸੋਧ ਪਧਾਨੋ। ਚੀਨਤਿ ਚਿੰਨ੍ਹ ਜਾਤਿ ਸੁਖ ਠਾਨੋ ॥ ੫੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸ੍ਰਪਤਮ ਫਾਸੇ 'ਦੂਤੀ ਘੋਰਾ ਨਿਕਾਸਨ' ਪਾਂਚ ਚਰਨਨੇ ਨਾਮ ਖਸ਼ਟ ਤ੍ਰਿੰਸਤੀ ਅੰਸੁ ॥ ੩੬ ॥

੩੭. [ਗੁਰੂ ਜੀ ਦੇ ਹਜ਼ੂਰ]।

ਦੋਹਰਾ ॥ ਲੇ ਗਮਨਜੋ ਪਿਖਿ ਪੰਥ ਕੋ ਹੋਵਤਿ ਰਿਦੈ ਅਨੰਦ।ਗਾਵਤਿ ਸਤਿ-ਗੁਰ ਕੇ ਸਬਦ ਉਮਗੋ ਪ੍ਰੇਮ ਬਿਲੰਦ ॥ ੧ ॥ ਸ਼੍ਰੀ ਮੁਖਵਾਕ ॥ ਆਸਾ ਮਹਲਾ ੫ ॥

ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥ ੧ ॥ ਸੇਵਕ ਕਉ ਨਿਕਟੀ ਹੋਇ ਦਿਖਾਵੈ ॥ ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥ ੧ ॥ ਰਹਾਉ ॥ ਤਿਸੁ ਸੇਵਕ ਕੇ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥ ੨॥ ੭ ॥ ੧੨੬ ॥

ਚੌਪਈ ॥ ਇੱਤ੍ਰਾਦਿਕ ਗੁਰ ਸਬਦਨਿ ਗਾਵੈ।ਊਚੀ ਧੁਨੀ ਪ੍ਰੇਮ ਉਮਗਾਵੈ। ਗ੍ਰਾਮ ਨਗਰ ਜੋ ਮਗ ਮਹਿੰ ਆਵੈ। ਵਹਿਰ ਵਹਿਰ ਬਿਨ ਤ੍ਰਾਸ ਸਿਧਾਵੈ ॥ ੨ ॥ ਧੀਰਜ ਦੇਤਿ ਚਲਾਵਤਿ ਘੋਰਾ। ਜਿਸ ਤੇ ਸ਼ੁਮਤਿ ਹੋਹਿ ਤਨ ਥੋਰਾ। ਮਜਲ ਪ੍ਰਥਮ ਕੀ ਚਲਨਿ ਬਿਸਾਲ॥ਰਹਜੋ ਬੰਦ*ਹਯ ਭਾ ਬਹੁ ਕਾਲਾ[3] ॥ ੩ ॥ ਮਹਾਂ ਚਤੁਰ ਸ਼ੁਭ ਬੁਧਿ ਉਪਜਾਵਤਿ। ਆਛੀ ਰੀਤਿ ਚਲਨੋ ਮਗ ਜਾਵਤਿ।ਸਰਿਤਾ ਜੁਗਲ ਏਕ ਥਲ ਬਹੈਂ।ਪਹੁੰਚਜੋ ਤਹਾਂ ਨੀਰ ਬਡ ਅਹੈ॥ ੪ ॥ ਲਖਿ ਸ਼ੁਭ ਘਾਟ ਉਤਾਰਜੋ ਘੋਰਾ। ਚਰਨਨ ਕੋ ਜ਼ਾਨੂ ਲਗਿ ਬੋਰਾ। ਤਰਿ ਕਰਿ ਪਾਰ ਭਯੋ ਸਭ ਬਾਰੀ[4]। ਲਖਹਿ ਭੇਵ ਸਭਿ ਦੂਸਰ ਬਾਰੀ[5] ॥ ੫ ॥ ਚਲਜੋ ਜਾਤਿ ਬਿਨ ਭੈ ਬੁਧਿਵਾਨ। ਆਸਮਾਨ ਮਹਿੰ[6]ਜਥਾ ਬਿਮਾਨ। ਪੀਠ ਤੁਰੰਗਮ ਕੋ ਆਨੰਦ। ਮਨਹੁ ਸੁਰਗ ਸੁਖ ਲਹਜੋ ਬਿਲੰਦ ॥ ੬ ॥ ਬਿਨਾ ਡੋਲ ਥਲ ਤੇ ਕਲ ਚਾਲੇ[7]।ਥੋਰੇ ਕਾਲ ਪਧਾਨ ਬਿਸਾਲੇ।ਰੋਕਿ ਰੋਕਿ ਹਯ ਪੰਥ ਚਲਾਵੈ। 'ਸ਼ੁਮਤਿ ਨ ਹੋਇ' ਸਧੀਰਜ ਜਾਵੈ ॥ ੭ ॥ ਰਹਜੋ ਕਿਤਿਕਦਿਨ ਜਬਿਹੀਆਇ।ਰੁਪਾ ਗ੍ਰਾਮ ਦ੍ਰਿਸ਼ਟਿ ਤਬਿ ਥਾਇਂ।ਤੰਬੁਨਹੀਂ ਸੰਬੂਹ ਨਿਹਾਰੇ ।–ਕਿਤ ਗਮਨੋ ਗੁਰ–ਰਿਦੈ ਬਿਚਾਰੇ ॥ ੮ ॥–ਕੂਚ

[1]ਸੁਹਣੀ ਚਾਲੇ ਪਾਇਆ। [2]ਤਾਰਿਆਂ ਦੀ। [3]ਘੋੜੇ ਨੂੰ ਥੰਮ੍ਹਿਆਂ ਰਹਿਆਂ ਬਹੁਤ ਸਮਾਂ ਹੋ ਗਿਆ ਸੀ। [4]ਸਾਰਾ ਜਲ। [5](ਕਿਉਂਕਿ) ਦੂਸਰੀ ਵਾਰੀ (ਆਇਆ ਹੈ) ਇਸ ਕਰਕੇ ਸਾਰਾ ਭੇਤ ਜਾਣਦਾ ਹੈ। [6]ਆਕਾਸ਼ ਵਿਚ। [7]ਸੁਹਣੀ ਚਾਲੇ। *ਪਾ:–ਜਾਹੁ ਬੰਦ।

ਕਰਜੋ ਇਹ ਥਲ ਤੇ ਕੈਸੇ? । ਕਾਢਨ ਕਵਨ ਰਹੇ ਨਹਿੰ ਤੈਸੇ?–। ਗ੍ਰਾਮ ਬਿਖੈ ਤੁਰਨ ਹੀ ਆਯੋ। ਬੂਝਨ ਕੀਨੋ ਨਰ ਦ੍ਰਿਸ਼ਟਾਯੋ ॥ ੯ ॥ ਤਿਸ ਤਬਿ ਭਨਜੋ 'ਗੁਰੂ ਕੇ ਆਗੇ।ਬਿਨਤੀ ਕੀਨੀ ਜੋਧ ਸਭਾਗੇ[1]। ਕਾਂਗੜ ਪੁਰਿ ਨਿਜ ਘਰ ਲੈ ਗਯੋ। ਇਸ ਹਿਤ ਡੇਰਾ ਗਮਨਤਿ ਭਯੋ' ॥ ੧੦ ॥ ਸੁਨਿ ਪ੍ਰਸੰਨ ਮਨ ਹ੍ਵੈ ਕਰਿ ਚਾਲਾ। ਕਹਤਿ'ਧੰਨ ਗੁਰ,ਧੰਨ ਬਿਸਾਲਾ'। ਜੁਗ ਕੌਸਨ ਤੇ ਉਤਰਿ ਚਲਾਯੋ।ਰੇਸ਼ਮ ਡੋਰਨਿ ਤੇ ਡੁਰਿਆਯੋ ॥ ੧੧ ॥ ਜਗ ਮਗ ਜ਼ੀਨ ਕਰੈ ਜਿਸ ਕੇਰਾ। ਸਨੇ ਸਨੇ ਚਲਿ ਕਰਿ ਤਿਸ ਬੇਰਾ।ਗੁਰ ਡੇਰੇ ਕਹੁ ਜਬਿ ਨਿਯਰਾਯੋ। ਦੇਖਤਿ ਨਮੋ ਕੀਨਿ ਸਿਰ ਨਯਾਯੋ ॥ ੧੨ ॥ ਆਗੇ ਲਗਜੋ ਦਿਵਾਨ ਮਹਾਨੂ। ਰਾਗ ਰੰਗ ਕਰਿ ਰਹੇ ਸੁਜਾਨੂ। ਜੋਧ ਮਹੀਪ ਸਮੀਪ ਗੁਸਾਈਂ। ਸਿਮਰਤਿ ਸੇਵਕ[2]–ਹਯ ਲੈ ਆਈ[3]–॥ ੧੩ ॥ ਇਤਨੇ ਮਹਿੰ ਆਵਤਿ ਕੋ ਹੇਰਾ। ਸੰਗ ਤੁਰੰਗਮ ਚਪਲ ਬਡੇਰਾ।ਉਠਿ ਦਿਵਾਨ ਤੇ ਆਗੂ ਆਏ। ਦੇਖਨਿ ਕੋ ਬਾਜੀ ਲਲਚਾਏ ॥ ੧੪ ॥ ਉਤਲਾਵਤਿ ਬਿਧੀਏ ਪਗ ਗਹੇ। ਸੀਸ ਧਰਜੋ ਬਡ ਆਨੰਦ ਲਹੇ। ਭੁਜਾ ਪਕਰਿ ਗੁਰ ਉਰਧ ਉਠਾਯੋ ਅਪਨੇ ਅੰਗ ਸੰਗ ਗੁਰ ਲਾਯੋ ॥੧੫ ॥ ਕਹਜੋ 'ਕੀਨ ਤੈਂ ਬਡ ਉਪਕਾਰਾ। ਜੋ ਦੁਸ਼ਕਰ ਅਤਿ ਕਠਨ ਕਰਾਰਾ[4]। ਭਯੋ ਅਧਿਕ ਰਿਣ ਸੀਸ ਹਮਾਰੇ। ਜਾਚਹੁ ਬਰ ਅਬਿ ਦੇਹਿੰ ਉਤਾਰੇ' ॥ ੧੬ ॥ ਸੁਨਿ ਕਰਿ ਬਿਧੀ ਚੰਦ ਕਰ ਜੋਰੇ। ਪ੍ਰਭੁ ਜੀ ! ਬਰਤਹੁ ਸਭਿ ਹੀ ਠੌਰੇ। ਕਰਜ਼ ਆਪ ਅਰੁ ਆਪ ਚਢਾਵੈਂ[5]। ਬਹੁਰ ਦੇਨ ਆਪੇ ਲਲਚਾਵੈਂ[6] ॥੧੭॥ ਇਹ ਸਭਿ ਤੁਮਰੋ ਚੋਜ ਵਿਡਾਨਾ।ਕਰਹੁਆਪ ਅਰੁ ਆਪਹਿਠਾਨਾ[7]।ਮੁਝਪਰ ਤੋ ਬਹੁਕਰੁਨਾ ਕਰੀ। ਜਾਚਨ ਕੀ ਅਭਿਲਾਖਾ ਹਰੀਂ[8] ॥ ੧੮ ॥ ਦਿਹੁ ਗੁਰ ! ਸੰਗ ਨਾਮ ਕੋ ਰੰਗਾਂ[9]। ਬੀਤਹਿ ਬੈਸ ਸੰਤ ਕੇ ਸੰਗਾ'।ਸੁਨਿ ਕਰਿ ਸਤਿਗੁਰ ਭਏ ਪ੍ਰਸੀਨਾ।ਸਭਿਨਿ ਸੁਨਾਵਤਿ ਉਚਰਨ ਕੀਨਾ ॥ ੧੯ ॥ 'ਬਿਧੀ ਚੰਦ ਛੀਨਾ ਗੁਰ ਸੀਨਾ[10]। ਸਦਾ ਗੁਰੂ ਕੇ ਰਸ ਮਹਿੰ ਭੀਨਾ। ਸਰਬ ਬਿਕਾਰਨ ਤੇ ਉਰ ਹੀਨਾ। ਹਮਰੇ

---

[1]ਭਾਗਾਂ ਵਾਲੇ ਰਾਇ ਜੋਧ ਨੇ। [2]ਯਾਦ ਕਰਦੇ ਹਨ ਸੇਵਕ ਨੂੰ। [3]ਘੋੜਾ ਲੈ ਆਵੇਗਾ। [4]ਜੋ ਬੜਾ ਔਖਾ ਤੇ ਕਰੜਾ ਕਠਨ ਕੰਮ ਸੀ।[5]ਕਰਜ਼ਾ ਵੀ ਆਪ ਹੋ ਚੜ੍ਹਾਉਣ ਵਾਲੇ ਵੀ ਆਪ ਹੋ। [6]ਫਿਰ (ਕਰਜ਼ਾ)ਦੇਣਾ ਵੀ ਆਪ ਹੀ ਚਾਹੁੰਦੇ ਹੋ। [7]ਆਪੇ (ਕਾਰਜ ਆਰੰਭ) ਕਰਦੇ ਹੋ ਤੇ ਆਪੇ (ਉਸ ਨੂੰ) ਕਰਦੇ ਹੋ। [8]ਮੰਗਣ ਦੀ ਇੱਛਾ ਦੂਰ ਕੀਤੀ। [9]ਨਾਮ ਦੇ ਨਾਲ ਪ੍ਰੇਮ ਦਿਓ। [10]ਬਿਧੀ ਚੰਦ ਛੀਨਾ, ਗੁਰਾਂ ਦਾ ਸੀਨਾਂ ਹੈ। ਭਾਵ ਛੀਨਾ ਬਿਧੀਚੰਦ ਬੜਾ ਪਿਆਰਾ ਹੈ। ਛੀਨਾ ਬਿਧੀਚੰਦ ਦੀ ਗੋਤ ਸੀ।

ਉਰ ਅਨੰਦ ਕੋ ਦੀਨਾ ॥੨੦॥ ਦੁਸ਼ਕਰ ਕਾਜ ਸੁਗਮ ਕਰਿ ਲੀਨਾ। ਗੁਰੂ ਸੇਵ ਮਹਿੰ ਸੁਮਤਿ ਪ੍ਰਬੀਨਾ। ਇਸਕੇ ਸਮਸਰ ਅਪਰ ਨ ਚੀਨਾ। ਸਭਿ ਕੋ ਮਨ ਬਿਸਮਾਵਨ ਕੀਨਾ ॥ ੨੧ ॥ ਕਹੈਂ ਕਹਾਂ ਲਗਿ ਤੋਹਿ ਬਡ਼ਾਈ।ਅਤਿ ਚਾਤੁਰਤਾ ਚਿਤ ਉਪਜਾਈ। ਛਲੇ ਸ਼ਾਹੁ ਜੁਤਿ ਤੁਰਕ ਘਨੇਰੇ। ਅਚਰਜ ਚਲਿਤ ਲਖੇ ਨਹਿੰ ਤੇਰੇ'॥੨੨॥ ਜੋਧ ਰੁ ਜੇਠਾ ਬਿਧੀਆ ਮਿਲੇ।ਸਭਿਹਿਨਿ ਕਰਨੋ ਸਰਾਹਨਿ ਭਲੇ। 'ਸਾਧ ਸਾਧ' ਸਭਿ ਸਭਾ ਸੁਨਾਵੈ। 'ਇਹ ਕਾਰਜ ਤੋਹੀ ਬਨਿ ਆਵੈ॥੨੩॥ਅਪਰ ਕੌਨ ਕਰਿ ਸਾਕਹਿ ਐਸੋ।ਛਲੇ ਤੁਰਕ ਤੁਰਕੇਸ਼ੁਰ ਜੈਸੇ । ਮਨਹੁੰ ਕਲੰਕਤਿ ਕੀਨੇ ਸਾਰੇ । ਰਹੇ ਬਿਸੂਰਤਿ ਕੁਮਤਿ ਬਿਚਾਰੇ' ॥ ੨੪ ॥ ਹਯ ਗੁਲਬਾਗ ਲਿਯੇ ਗੁਰ ਸੰਗ । ਮੇਲਨੋ ਜਹਿੰ ਦਿਲਬਾਗ ਤੁਰੰਗ । ਪਿਖਤਿ ਪਰਸਪਰ ਜੁਗ ਹਿਹਨਾਏ। ਕਰੇ ਨੇਰ ਦੈ ਘ੍ਰਾਣ[1] ਮਿਲਾਏ ॥ ੨੫॥ ਮ੍ਰਿਦੁਲ ਹਿਰੇਖਾ[2] ਬੋਲਤਿ ਭਲੇ। ਜਨੁ ਜੁਗ ਭ੍ਰਾਤ, ਬਿਛੁਰਿ ਬਹੁ,ਮਿਲੇ। ਦਾਸਨ ਕੋ ਤਾਗੀਦ ਬਖਾਨੀ।'ਹਯ ਕੀ ਸੇਵਾ ਕਰਹੁ ਮਹਾਨੀ॥ ੨੬ ॥ ਅਹੈ ਸ਼ੁਮਤਿ ਬਹੁ ਮਾਲਸ਼ ਕਰੀਅਹਿ।ਖਾਨ ਪਾਨ ਸਭਿ ਆਗੇ ਧਰੀਅਹਿ' । ਸੌਂਪਨਿ ਕਰਿ ਜੇਠੇ ਕਹੁ ਤਬੈ । 'ਰਾਖਹੁ ਤਕਰਾਈ ਬਿਧਿ ਸਬੈ' ॥ ੨੭ ॥ ਬਿਧੀ ਚੰਦ ਕੀ ਗਹਿ ਕਰਿ ਬਾਹੂ। ਆਏ ਪੁਨ ਦਿਵਾਨ ਕੇ ਮਾਂਹੂ । ਬਿਕਸਤਿ ਬੋਲਤਿ ਬੂਝਤਿ ਬਾਤ । 'ਸਭਿਨਿ ਸੁਨਾਵਹੁ ਸਰਬ ਬ੍ਰਿਤਾਂਤ॥੨੮॥ ਕਿਮ ਤੁਰੰਗ ਪੁਰਬ ਕੋ ਆਨਨੋ?।ਮਿਲਨੋ ਸ਼ਾਹ ਸੋਂ ਕਹਾਂ ਬਖਾਨਨੋ ?।ਹਯ ਦੂਸਰ ਕੋ ਕੈਸੇ ਹਰਨੋ?।ਮਤਿ ਅੰਧੇ ਸਭਿ ਕੋ ਕਿਮ ਕਰਨੋ ? ॥ ੨੯ ॥ ਬਿਖਮ ਸਥਾਨ ਦੁਰਗ ਬਡ ਗਾਢੇ। ਰਹਤਿ ਹਜ਼ਾਰਹੁੰ ਨਰ ਜਹਿੰ ਠਾਂਢੇ। ਅਨਿਕ ਰੀਤਿ ਕਰਿ ਜਹਿੰ ਤਕਰਾਈ। ਕਿਮ ਉਲੰਘ ਆਯੋ ਇਸ ਥਾਈਂ ? ॥ ੩੦ ॥ ਜਿਨ ਦੇਖੀ ਸੋ ਅਤਿ ਬਿਸਮਾਏ। ਸੁਨਹਿੰ ਜਹਾਂ ਕਹਿੰ ਨਰ ਸਮੁਦਾਏ। ਸੋ ਭੀ ਸਗਰੇ ਲਖਹਿੰ ਅਚੰਭਾ। ਬਿਦਤਹਿ ਜਗ ਜੋ ਦੇਭ ਅਰੰਭਾ[3] ॥੩੧॥ ਅਪਰ ਕੌਨ ਕਰਿ ਸਾਕਹਿ ਐਸੋ। ਅਚਰਜਲਖਿ ਕਹਿੰ–ਕੌਨਸਿ ਕੈਸੇ[4]?–।ਬ੍ਰਿੰਦਮਸੰਦ ਜੋਧ ਤੇ ਆਦਿਕਹੁ ਗਾਥਾ,ਸੁਨਿ ਹੁਇਂ ਬਿਸਮਾਦਿ'॥੩੨॥ਬਿਧੀਆ ਕਹਤਿ ਭਯੋ'ਸੁਨ ਸ੍ਵਾਮੀ ! ਤੁਮ ਸਭਿ ਜਾਨਤਿ ਅੰਤਰਜਾਮੀ । ਮੋਹਿ ਬਦਨ ਤੇ ਸਭਿ ਕੋ ਸ਼ੁੰਨ।

[1]ਨਾਸਾ। [2]ਹਿਣਕਣਾ। [3]ਜੋ ਬਣਾਉਟ ਕੀਤੀ ਹੈ। [4]ਅਚੰਭਾ ਜਾਣਕੇ ਕਹਿੰਦੇ ਹਨ ਕਿ 'ਕਿਵੇਂ ਕਰ ਲਿਆ ?'

ਚਹਹੁ ਸੁਨਾਵਨ ਕਰੁਨਾ ਭੈਨ ! ॥ ੩੩ ॥ ਤੌ ਮੈਂ ਕਹੌਂ ਬ੍ਰਿਤੈਂਤ ਅਬਿ ਸਾਰਾ। ਪ੍ਰਥਮ ਰਹਨੋ ਬਨਿ ਕਰਿ ਘਸਿਆਰਾ।ਸੇਵ ਹਯਨਿ ਕੀ ਇਸ ਬਿਧਿ ਕਿਏ। ਜਿਸ ਕੋ ਦੇਖਿ ਰੀਝ ਸਭਿ ਗਏ ॥ ੩੪ ॥ ਧਰਨੋ ਜ਼ੀਨ ਸੋ ਥਾਨ ਨਿਹਾਰ। ਨਿਕ ਸਨਿ ਹੋਤੁ ਭੇਤ ਲੇ ਸਾਰਾ । ਕਰਿ ਇਕੱਤ੍ਰ ਸੇਵਕ ਸਮੁਦਾਈ । ਸਾਰ-ਬਾਰਨੀ[1] ਆਨਿ ਪਿਲਾਈ॥੩੫॥ ਸਭਿ ਅਚੇਤ[2] ਭੇ, ਲੇ ਨਿਸ ਘੋਰਾ।ਪਾਇ ਜ਼ੀਨ ਰਸਰਨਿ[3] ਤੇ ਛੋਰਾ । ਦਿਸ਼ਿ ਦਰੀਆਉ ਦੁਰਗ ਦੀਵਾਰ।ਹਯ ਚਢਿ ਚਾਬੁਕ ਹਤਿ ਕਿਯ ਛਾਰ ॥ ੩੬ ॥ ਸੁਨੋ ਪ੍ਰਭੂ ਜੀ ! ਕੂਦਨੋ ਐਸੇ । ਪੰਛੀ ਉਡਨੋ ਜਾਤਿ ਕੋ ਜੈਸੇ । ਏਕ ਬਾਰ ਭੀਗਨੋ ਲਗਿ ਬਾਰੀ[4]।ਪੁਨ ਜ਼ਾਨੂੰ ਲਗਿ ਰਖਿ ਭਾ ਪਾਰੀ[5] ॥ ੩੭ ॥ ਮਗ ਨਿਚਿੰਤ ਸਲਿਤਾ ਭਰਿ ਆਯੋ।ਸਿਰ ਧੁਨਿ ਧੁਨਿ ਹਜ਼ਰਤ ਪਛੁਤਾਯੋ । ਅਤਿ ਪ੍ਰਿਯ ਗਏ[6] ਰਿਸਨੋ ਕਹਿ ਤਬੈ ।–ਚਾਰ ਲੱਛ ਲਿਹੁ ਖੋਜਹਿ ਜਬੈ–॥੩੮॥ਮੈਂ ਪੁਨ ਗਯੋ ਦੂਸਰੇ ਹੋਤੁ।ਉਤਰਨੋ ਧਰਮ ਸਾਲ ਹਿਤ ਭੇਤ । ਡਿੰਡਮ ਫਿਰਤਿ ਸੁਨਨੋ ਮੈਂ ਜਬੈ । ਖੋਜੀ ਬਨਨੋ ਚਹਤਿ ਜਿਹ ਤਬੈ ॥ ੩੯ ॥ ਸੁਨੀ ਸ਼ਾਹੁ ਸੁਧਿ ਖੋਜੀ ਆਯੋ । ਬਾਂਛਤਿ ਹੁਤੋ ਸਮੀਪ ਬੁਲਾਯੋ। ਬੇਸ ਧਰਨੋ ਅਸ ਹਿੰਦੁਸਤਾਨੀ।ਨਹਿੰ ਕਿਸ ਹੂੰ ਤੇ ਗਯੋ ਪਛਾਨੀ ॥ ੪੦ ॥–ਰਮਲ ਗਨਕ ਅਰੁ ਸ਼ਗੁਨ ਬਿਚਾਰਨ । ਇਹ ਗੁਨ ਮੋ ਮਹਿੰ–ਕੀਨਿ ਉਚਾਰਨ।ਸ਼ਾਹੁ ਰਿਦੇ ਬਹੁ ਭਾਂਤਿ ਦ੍ਰਿੜਾਯੋ।ਹਯ ਕੋ ਖੋਜ ਲੇਹੁ ਮਨ ਭਾਯੋ॥੪੧॥ਅਸੁ ਗੁਲਬਾਗ ਪਾਸ ਲੇ ਗਯੋ । ਜਿਮ ਮੈਂ ਕਹਤਿ ਰਹਨੋ,ਤਿਮ ਕਿਯੋ । ਜ਼ੀਨ ਪਵਾਇ ਪਠਾਯਹੁ ਡੇਰੇ[7] । ਸੰਮਨ ਬੁਰਜ ਗਯੋ ਤਿਸ ਬੇਰੇ ॥ ੪੨ ॥ ਤਿਸ ਨੀਚੇ ਢਿਗ ਮੈਂ ਅਰੁ ਘੋਰਾ । ਤਾਰੇ ਮਾਰਿ ਦਿਏ ਸਭਿ ਪੌਰਾ[8]। ਭਯੋ ਇਕਾਂਕੀ ਸਭਿ ਅਟਕਾਏ । ਕਰੇ ਕੈਦ ਜਨੁ ਬਸ ਨ ਬਸਾਏ॥ ੪੩ ॥ ਸ਼ਾਹੁ ਸੰਗ ਮੈਂ ਬੋਲਤਿ ਰਹਨੋ । ਦੇਉਂ ਖੋਜ ਮੈਂ ਸਭਿ ਹੀ ਲਹਨੋ । ਲਾਰਾ ਦੇਤਿ ਨਿਸਾ ਬਡ ਬੀਤੇ । ਘੋਰਾ ਛੋਰਿ ਚਢਨੋ ਨਿਰਭੀਤੇ[9] ॥ ੪੪ ॥ ਬੂਝਨਿ ਲਗਨੋ ਸ਼ਾਹੁ ਅਸੁ ਖੋਜ[10]।ਕਹਨੋ ਸਾਚ ਤਬਿ ਸਤਿਗੁਰੁ ਓਜ[11]। ਸਕਲ ਜਥਾਰਥ ਕਹਿ ਸਮੁਝਾਯੋ–ਗਹਹੁ ਗਹਹੁ–ਸੁਨ ਸ਼ਾਹੁ ਅਲਾਯੋ ॥ ੪੫॥–ਹਯ ਪਲਟੈ ਹਯ ਸ਼੍ਰੀ ਗੁਰੁ ਲੀਨ।ਮੋਹਿ ਨਾਂਮ–ਕਹੋ[12]–ਬਿਧੀਆ ਛੀਨਾ।

---

[1]ਦੰਗੀ ਸ਼ਰਾਬ। [2]ਬੇਖ਼ਬਰੇ। [3]ਰਸਿਆਂ। [4]ਜਲ ਲੱਗਕੇ। [5](ਜਲ ਨੂੰ) ਰੋਖਕੇ ਗੋਡਿਆਂ ਤੱਕ ਪਾਰ ਹੋ ਗਿਆ। [6]ਪਿਆਰਾ (ਘੋੜਾ) ਚਲਾ ਗਿਆ। [7](ਪਾਤਸ਼ਾਹ ਨੂੰ) ਡੇਰੇ ਭੇਜ ਦਿਤਾ। [8]ਸਾਰੇ ਦਰਵੱਜੀਂ। [9]ਨਿਡਰ ਹੋਕੇ। [10]ਘੋੜੇ ਦਾ ਖੋਜ। [11]ਸਤਿਗੁਰਾਂ ਦੇ ਬਲ ਨਾਲ। [12](ਮੈਂ) ਕਹਿ ਦਿਤਾ।

ਆਦਿ ਚਾਕਰੀ ਧਨ ਕਾ ਮੋਰੋ। ਲਿਯੋ ਮੋਲ ਸਮ ਆਛੇ ਹੋਰੋ॥੪੬॥ਸ਼ਾਹੁ!ਕੋਪ ਕਯੋਂ ਬਾਦ ਕਰੈਤਾ?ਜੋ ਅਬਿ ਮੋ ਕੌ ਗਹਯੋ ਚਹੈਤਾ। ਸਭਿ ਤਾਰੀ ਮੈਂ ਪ੍ਰਥਮ ਮੰਗਾਈ–।ਕਰ ਮਹਿੰ ਧਰਿ ਕਰਿ ਸ਼ਾਹੁ ਦਿਖਾਈ ॥੪੭॥–ਇਹੁ ਸਭਿ ਪਰੀ ਨਿਕਾਸਨ ਕੀਜੈ। ਖੋਲ ਕੁਲਫ ਮੋਕਹੁ ਗਹਿ ਲੀਜੈ–। ਇਮ ਕਹਿ ਘੋਰਾ ਤੋਜ ਕੁਦਾਯੋ*।ਉਲੰਘਿ ਦਿਵਾਰ ਬਾਰਿ ਮਹਿੰ[1] ਆਯੋ ॥ ੪੮ ॥ ਪੀਛੇ ਹਾਇ ਹਾਇ ਬਡ ਰੌਰਾ।ਬਸਿ ਨ ਬਸਾਇ ਭਿਰੇ ਸਭਿ ਪੌਰਾ। ਸਤਿਗੁਰ ਸ਼ਬਦ ਪ੍ਰੇਮ ਉਮਗਾਯੋ। ਮਗ ਸੁਖੇਨ ਗਾਵਤਿ ਚਲਿ ਆਯੋ ॥ ੪੯ ॥ ਹੇ ਪ੍ਰਭੁ ! ਅਸ ਦੁਸ਼ਕਰ ਜੋ ਕਾਰਾ। ਤੁਮ ਬਿਨ ਕੌ ਕਰਿ ਸਕੈ ਬਿਚਾਰ॥ਸਰਬ ਸ਼ਕਤਿ ਧਰਿ ਮਾਨੁਖ ਲੀਲਾ। ਤੈ ਲੋਕਨ ਪਤਿ ਕਰਹੁ ਸੁਸ਼ੀਲਾ ! ॥੫੦॥ ਭਏ ਸਹਾਇਕ ਜਹਿੰ ਕਹਿੰ ਜਾਈ। ਤੌ ਇਹ ਕਾਰ ਕਰਨ ਬਨਿ ਆਈ। ਪੰਚਾਂਮ੍ਰਿਤ ਮਾਨਯੋ ਸਮੁਦਾਯੋ। ਸੋ ਚਹੀਐ ਗੋ ਅਬਿ ਕਰਿਵਾਯੋ' ॥੫੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਦੁਤਿਯੋ ਪੌਰਾ ਲਿਆਵਨ' ਪ੍ਰਸੰਗ ਬਰਨਨੰ ਨਾਮ ਸਪਤ ਤ੍ਰਿੰਸਤੀ ਅੰਸੂ ॥ ੩੭ ॥

੩੮. [ਯੁੱਧ ਦੀਆਂ ਤਿਆਰੀਆਂ]।

ਦੋਹਰਾ ॥ ਅਸ ਪ੍ਰਸੰਗ ਬਿਧੀਏ ਸਕਲ ਕਹਯੋ ਸਹਿਤ ਵਿਸਤਾਰ। ਮੈਂ ਸੰਛੇਪ ਬਰਨਨ ਕਰਯੋ ਸੁਨਹੁ ਕਥਾ ਸੁਖ ਸਾਰ ॥ ੧ ॥ ਚੌਪਈ ॥ 'ਇਹ ਚਰਿੱਤ੍ਰ ਸਭਿ ਤੁਮ ਹੀ ਕੀਨਿ। ਦਾਸ ਜਾਨਿ ਜਸੁ ਮੋਕਹੁ ਦੀਨਿ'। ਇਮ ਕਹਿ ਬੰਦੇ ਪਦ ਅਰਬਿੰਦ। ਸੁਨਯੋ ਪ੍ਰਸੰਗ ਸਭਾ ਨਰ ਬਿੰਦ ॥ ੨ ॥ ਅਚਰਜ ਭਏ ਸੁਨਤਿ ਚਤੁਰਾਈ।'ਸਾਧ ਸਾਧ' ਸਭਿਹੂੰਨਿ ਸੁਨਾਈ। 'ਇਹੁ ਕਾਰਜ ਤੁਝ ਹੀ ਤੇ ਹੋਇ। ਕਰਿ ਨ ਸਕਹਿ ਜਗ ਮਾਨਵ ਕੋਇ' ॥ ੩ ॥ ਪੰਚਾਂਮ੍ਰਿਤ ਬਿਧੀਏ ਕਰਿਵਾਯੋ। ਤਤਛਿਨ ਕਰਿਬੇ ਸ਼ਿੱਖ ਪਠਾਯੋ।ਸ਼੍ਰੀ ਹਰਿ ਗੋਵਿੰਦ ਚੰਦ ਬਖਾਨਾ। 'ਇਕ ਹਜ਼ਾਰ ਕੋ ਹਮ ਨੈ ਮਾਨਾ ॥੪॥ ਅਬਿ ਹੀ ਲਯਾਵੋ ਸਭਿ ਕਰਿਵਾਇ'। ਸੁਨਤਿ ਕਰੰਤ ਭੇ ਨਰ ਸਮੁਦਾਇ। ਸੁਨਿ ਸੁਨਿ ਕਰਿ ਪੁਰਿ ਗ੍ਰਾਮ ਜੁ ਨੇਰੇ। ਲੈਨਿ ਹੇਤੁ ਚਲਿ ਆਇ ਘਨੇਰੇ ॥ ੫ ॥ ਹੁਕਮ ਦਿਯੋ ਦੁੰਦਭਿ ਬਜਵਾਏ। ਉਤਸਵ ਅਧਿਕ ਭਯੋ ਨਰ ਆਏ।ਕਈ ਹਜ਼ਾਰਨਿ ਕੀ ਹੁਇ ਭੀਰ। ਦਰਸਹਿੰ ਸ਼੍ਰੀ ਸੋਢੀ ਬਰ ਬੀਰ ॥੬॥ ਕੋਤਿਕ ਕੌਤਕ ਕਰਨੇ ਹਾਰੇ। ਰਚਹਿੰ ਤਮਾਸ਼ਾ ਬਿਬਿਧ ਪ੍ਰਕਾਰੇ। ਬਾਦਿਤ ਅਪਰ ਨਗਾਰ ਕੇ ਆਏ। ਡਫ, ਢੋਲਾਦਿਕ ਬਹੁਤ ਬਜਾਏ ॥ ੭ ॥ ਅਧਿਕ

[1]ਜਲ ਵਿਚ। *ਵੇਖੋ ਇਸੇ ਰਾਸ ਦੇ ਅੰਸੂ ੨੬ ਅੰਕ ੨੯ ਦੀ ਹੇਠਲੀ ਟੂਕ।

ਮੋਦਿਤ ਚਿਤ ਹੈ ਨਰ ਨਾਰੀ। ਦਰਸਹਿ ਸਤਿਗੁਰ ਹੋਂ ਬਲਿਹਾਰੀ। ਮਹਾਂ ਕੋਲਾਹਲ ਸਭਿ ਮਹਿਂ ਹੋਵਾ। ਸੁਨੈ ਪ੍ਰਸੰਗ ਸੁ ਅਚਰਜ ਜੋਵਾ ॥ ੮ ॥ ਪੰਚਾਂਮ੍ਰਿਤ ਆਧੋ ਸਮੁਦਾਇ।ਪੰਕਤਿ ਕਰਿ ਕਰਿ ਦਿਧੋ ਬਿਠਾਇ।ਦੂਰ ਦੂਰ ਲਾਗੀ ਗਨ ਪਾਂਤੀ। ਗੁਰ ਪ੍ਰਤਾਪ ਬੈਠੇ ਚਿਤ ਸ਼ਾਂਤੀ ॥੯ ॥ ਬਹੁ ਬਰਤਾਵੇ ਤਬੈ ਲਗਾਏ। ਦਿਧੋ ਇਤੋ ਜਿਹ ਅਚਿ ਤ੍ਰਿਪਤਾਏ। ਚਾਰ ਘਟੀ ਲਗਿ ਇਤਿਕ ਬ੍ਰਤਾਧੋ। ਲੇ ਜਿਨ ਅਚਨੋ ਰਹਨੋ ਤ੍ਰਿਪਤਾਧੋ* ॥ ੧੦ ॥ ਮਿਲੇ ਹਜ਼ਾਰਨ ਕੇ ਸਮੁਦਾਏ। ਨਹਿਂ ਨਿਖੁਟਨੋ ਸਗਰੋ ਤ੍ਰਿਪਤਾਏ।ਲੀਨਿ ਭਿਹਾਵਲ ਸਦਨ ਸਿਧਾਏ। ਗੁਰ ਜਸੁ ਪੁਰਿ ਪੁਰਿ ਘਰ ਘਰ ਛਾਏ ॥੧੧॥ ਜੋਧ ਸੁ ਜੋਧਾ ਗਨ ਢਿਗ ਬੈਸੇ[1]। ਬਿਧੀਏ ਕਹਨੋ ਗੁਰੂ ਸੰਗ ਐਸੇ। 'ਮਹਾਂਰਾਜ ! ਅਬਿ ਦੇਰ ਨ ਕੋਈ। ਸ਼ਾਹੁ ਜਹਾਂ ਕੇ ਰਿਸ ਅਤਿ ਹੋਈ ॥ ੧੨ ॥ ਆਪ ਚਢਹਿ ਚੁਰਨ ਹੀ ਆਵਹਿ। ਕੈ ਗਾਢੋ ਉਮਰਾਵ ਚਢਾਵਹਿ।ਆਇ ਲਰਹਿ ਲਸ਼ਕਰ ਅਬਿ ਭਾਰਾ। ਇਮ ਜਾਨਹੁ ਜਿਮ ਮੋਹਿ ਨਿਹਾਰਾ[2] ॥੧੩॥ਪਹੁੰਚੋ ਹੀ ਸ਼ੱਤ੍ਰੁ ਗਨ ਲਖੋ।ਬਨਿ ਸੁਚੇਤ ਨਹਿਂ ਆਲਸ ਰਖੋ। ਛਾਰੇ ਰਹੈਂ ਤੁਰੰਗਮ ਜ਼ੀਨ। ਸਕਲ ਤੁਫੰਗਨਿ ਤਮਾਰੀ ਕੀਨਿ' ॥੧੪॥ ਸੁਨਿ ਗਨ ਤੁਰਕਨ ਕੋ ਆਗਵਨੁ। ਜਗਸੋ ਬੀਰ ਰਸ ਉਰ ਅਰਿਦਵਨੁ[3]। ਬੂਝਨੋ ਤਬੈ ਜੋਧ ਕੇ ਸੰਗ। 'ਇਹਾਂ ਕਰਹੁ ਤੁਮ ਕਿਸ ਬਿਧਿ ਜੰਗ?॥੧੫॥ ਅਪਨੇ ਹੋਹਿਂ ਅਲਪ ਭਟ ਨਾਲ। ਸ਼ੱਤ੍ਰੁ ਬ੍ਰਿੰਦ ਚਢਿ ਅਏ ਬਿਸਾਲ। ਕਠਨ ਦੁਰਗ ਮਹਿਂ ਹੋਇ ਪ੍ਰਵੇਸ਼ੁ। ਕੈ ਜੰਗਲੋ ਥਲ ਪਿਖਹੁ ਵਿਸ਼ੇਸ਼ੁ ॥੧੬॥ ਕਿਧੌਂ ਮਰੁ ਥਲ ਹੈ ਇਤ ਕੋਇ।ਕਿਸ ਬਿਧਿ ਰਹਹੁ ਮਵਾਸੇ ਹੋਇ ?'। ਜੋਧ ਕਹਨੋ ਕਰ ਜੋਰਿ ਬਹੋਰ। 'ਮਹਾਰਾਜ ! ਹੁਇ ਸੰਘਰ ਘੋਰ ॥ ੧੭ ॥ ਅਹੈ[4] ਦਿਲੇਸ਼ੁਰ ਕੀ ਬਹੁ ਸੈਨਾ। ਰਾਜ ਜਗਤ ਕੋ, ਗਿਨਤੀ ਹੈ ਨਾ। ਟਰਹੁ ਆਪ ਕਿਮ ਸਰਬਰ ਹੋਵਹੁ[5]। ਤੋਪ ਜੰਬੂਰਨ ਕੋ ਗਨ ਜੋਵਹੁ ॥੧੮॥ ਜੰਗਲ ਬਿਖੈ ਪ੍ਰਵੇਸ਼ਹੁ ਦੂਰ। ਤਾਲ ਬਿਲੋਕਹੁ ਜਹਿਂ ਜਲ ਰੂਰ। ਤਿਸਕੇ ਤੀਰ ਰਾਖੀਅਹਿ ਡੇਰਾ। ਭੇਜਹਿ ਲਸ਼ਕਰ ਸ਼ਾਹੁ ਘਨੇਰਾ ॥੧੯॥ ਖੋਜਿ ਖੋਜਿ ਕਰਿ ਇਤ ਉਤ ਥਾਨ। ਹਟਿ

[1]ਜੋਧ ਰਾਇ ਜੀ ਸਾਰੇ ਸੂਰਮਿਆਂ ਸਮੇਤ ਪਾਸ ਬੈਠੇ ਸਨ। [2]ਜਿਵੇਂ ਮੈਨੂੰ (ਛੇਤੀ ਆਏ ਨੂੰ) ਤਕ ਰਹੇ ਹੋ (ਇਵੇਂ ਮੈਨਾ ਆਈ) ਜਾਣੋ। [3]ਭਾਵ ਸ਼੍ਰੀ ਗੁਰੂ ਹਰਿਗੋਵਿੰਦ ਜੀ ਦੇ ਰਿਦੇ ਵਿਚ। [4]ਦਿਲੀਪਤ। [5]ਆਪ ਟਲ ਜਾਓ ਕਿਵੇਂ ਬਰੋਬਰ ਹੋ ਸਕੋਗੇ।

*ਇਥੇ ਹੇਠ ਲਿਖੀਆਂ ਦੋ ਹੋਰ ਤੁਕਾਂ ਛਾਪੇ ਦੇ ਨੁਸਖਿਆਂ ਵਿਚ ਮਿਲਦੀਆਂ ਹਨ:— ਅਤਿ ਅਨੰਦ ਮਨ ਸਭਿ ਕੋ ਹੋਵਾ। ਨਰ ਨਾਰਿਨ ਬਾਲਿਕ ਸਭਿ ਖੋਵਾ।

ਜੋ ਹੈ ਹੁਇ ਕਰਿ ਵੈਰਾਨ। ਜੰਗਲ ਵਿਖੈ ਸੁ ਪ੍ਰਵਿਸ਼ੈ ਨਾਂਹੀ। ਜਲ ਕੋ ਥਲ ਭੇਵ ਨ ਤਿਨ ਪਾਹੀ[1] ॥ ੨੦ ॥ ਲਵਪੁਰਿ ਕੈ ਦਿੱਲੀ ਚਲਿ ਜਾਇ। ਬਹੁਰ ਪ੍ਰਵੇਸ਼ਹੁ* ਇਸ ਥਲ ਆਇ। ਬਿਬਿਧ ਬਿਲਾਸ ਕਰਹੁ ਹਰਖਾਵਹੁ। ਸਿਖ ਸੰਗਤ ਕੋ ਸੁਖ ਉਪਜਾਵਹੁ ॥ ੨੧ ॥ ਇਸ ਪ੍ਰਕਾਰ ਕੋ ਮਤਿ ਹੈ ਏਕ। ਬਿਨ ਬਿਖਾਦ[2], ਹੈ ਜਲਧਿ ਬਿਬੇਕ!'। ਸ਼੍ਰੀ ਹਰਿ ਗੋਬਿੰਦ ਸੁਮਤਿ ਨਿਧਾਨ। ਸੁਨਤਿ ਜੋਧ ਤੇ ਕੀਨਿ ਬਖਾਨ ॥ ੨੨ ॥ 'ਇਹ-ਮਤਿ ਨਹੀਂ ਪਸੰਦ ਹਮਾਰੇ।ਹੋਹਿ ਨ ਜੰਗ,ਨ ਸ਼ੱਤ੍ਰ ਮਾਰੇ। ਸ਼ਾਹੁ ਸਹਿਤ ਗਨ ਤੁਰਕ ਬਖਾਨੈਂ। --ਲਰਹਿ ਨ ਅਬਿ ਉਰ ਮਹਿੰ ਡਰ ਮਾਨੈ--॥੨੩॥ਪਲਟਾ ਲੇਨਿ ਤੁਰੰਗਮ ਕੇਰਾ। ਤੌ ਰਣ ਚਹੀਅਤਿ ਕਰਨਿ ਬਡੇਰਾ।ਸ਼ਸਤ੍ਰ ਤੁਰੰਗਮ ਸੈਨਾ ਰਾਖਨ। ਹੋਤਿ ਸਫਲ ਸੰਘਰ ਕੇ ਕਾਂਖਨ[3] ॥ ੨੪ ॥ ਤੁਰਕਨਿ ਸਾਥ ਲਰਨ ਗੁਨ ਘਨੇ। ਮਰੇ ਦੇਵ ਪੁਰਿ ਬਾਸਾ ਬਨੈ। ਅਨਿਕ ਪ੍ਰਕਾਰਨਿ ਕੋ ਸੁਖ ਪਾਇ। ਜਨਮ ਜਨਮ ਕੇ ਕਸ਼ਟ ਮਿਟਾਇ ॥ ੨੫ ॥ ਜੀਵਤਿ ਜਸੁ ਥੀਵਤਿ ਜਗ ਮਾਂਹੀ। ਸੁਖ ਭੋਗਤਿ ਹੁਇ ਬਿਘਨ ਬਿਨਾ ਹੀ। ਲੋਕ ਜਿ ਦੋਨਹੁ ਹਲਤਿ ਪਲੰਤੇ। ਸੁਭਟਨਿ ਕੀ ਭੁਜ ਸੋਂ ਲਟਕੰਤੇ ॥੨੬॥ ਹਮ ਛੱਤ੍ਰੀ ਕਿਮ ਛੋਰਹਿੰ ਰਨ ਕੋ। ਅਬਹਿ ਮਨੋਰਥ ਹੋਯਸਿ ਮਨ ਕੋ । ਦੇਖਹੁ ਜਬਹਿ ਪੜਹਿ ਸੰਗ੍ਰਾਮੁ । ਸ਼ੱਤ੍ਰੂ ਪਠਾਵੌਂ ਜਮ ਕੇ ਧਾਮੁ ॥ ੨੭ ॥ ਭਯੋ ਯੁੱਧ ਜੁਗ ਸਮੈ[4] ਹਮਾਰਾ।ਅਬਿ ਬਿਸਾਲ ਹੀ ਪਰਹਿ ਅਖਾਰਾ।ਸ਼ਸਤ੍ਰ ਸਮੇਤ ਬਡੇ ਉਮਰਾਵ। ਮਾਰਹਿੰ ਪੁਨ ਦਫਨਹਿੰ ਰਣ ਥਾਵ ॥੨੮॥ ਊਪਰ ਬੈਠਕ ਬਨਹਿ ਹਮਾਰੀ। ਬੈਠਹਿੰ ਬੋਲਹਿੰ ਸਾਥ ਤੁਮਾਰੀ । ਲਰਿਬੇ ਹੇਤੁ ਬਤਾਵਹੁ ਥਾਨ । ਜਹਾਂ ਪਰਹਿ ਤੁਰਕਨ ਘਮਸਾਨ ॥ ੨੯ ॥ ਰਣ ਤਜਿਬੋ ਮੁਹਿ ਨਹਿੰ ਮਨ ਭਾਵੈ। ਅਹੈ ਉਚਿਤ ਲਰਿਬੋ ਜਸੁ ਪਾਵੈਂ'।ਜੋਧਰਾਇ ਲਖਿ ਸਤਿਗੁਰੁ ਆਸ਼ੈ। ਹਰਖਤਿ ਮੁਖ ਤੇ ਬਾਕ ਪ੍ਰਕਾਸ਼ੈ ॥ ੩੦ ॥ 'ਧੰਨ ਗੁਰੂ ਸਭਿ ਕੁਛ ਤੁਮ ਹਾਥ। ਚਹਹੁ ਸੁ ਕਰਹੁ ਬਾਕ ਕੇ ਸਾਥ। ਲਰਿਬੇ ਤੇ ਕਿਉਂ ਹੋਇ ਨ ਸੱਕਈ[5]?।ਮਰਹਿੰ ਸ਼ੱਤ੍ਰੂ ਰਿਸ ਕਰਿ ਜੋ ਤੱਕਈ॥੩੧॥ਇਹਾਂ ਲਰਨ ਕੋ ਘਾਤ ਸੁਨੀਜੈ। ਭਰਯੋ ਤਾਲ ਜਲ ਜਹਾਂ ਲਖੀਜੈ । ਚਹੁੰ ਦਿਸ਼ਿ ਮਹਿੰ ਉਜਾਰ

---

[1]ਜਲ ਦੇ ਥਾਂ ਦਾ ਉਨ੍ਹਾਂ ਨੂੰ ਪਤਾ ਨਹੀਂ ਹੈ। [2]ਬਿਨਾ ਝਗੜੇ ਤੋਂ ਇਕ ਮਤਾ ਇਹ ਹੈ। [3]ਜੁੱਧ ਦੇ ਚਾਹਿਆਂ। [4]ਦੇ ਵਾਰੀ (ਅਰੋ) ਹੋ ਚੁਕਾ ਹੈ। [5]ਕਿਉਂ ਨਾ ਹੋ ਸਕੇਗਾ। *ਪਾ:--ਬਿਰਾਜਹੁ।

ਹੁਇ ਭਾਰੀ। ਖੋਜਸੋ ਪਾਇ ਨਹੀਂ ਕਿਤ ਬਾਰੀ॥ ੩੨॥ ਸੋ ਸਤੁਵਰੁ ਘੇਰਹੁ ਚਹੁੰ ਓਰ। ਪਾਇ ਨ ਹਲਹਿੰ ਪਰੇ ਬਡ ਜੋਰਿ। ਕਿਤਿਕ ਕਾਲ ਜਬਿ ਜੁੱਧ ਪ੍ਰਕਾਸ਼ੇ। ਰਿਪੁ ਗਨ ਕੋ ਬਹੁ ਲਾਗਹਿ ਪਾਸ਼ੇ॥ ੩੩॥ ਕੇਤਿਕ ਮਰਹਿੰ ਸ਼ਸਤ੍ਰ ਕੇ ਮਾਰੇ। ਕਿਤਿਕ ਚਹਤਿ ਜਲ ਕੋ ਤਿਸ ਬਾਰੇ।ਖੋਜਸੋ ਪਾਇਂ ਨਹੀਂ ਜਿਸ ਕਾਲਾ। ਭਬਿ ਭਾਜਹਿੰ ਧਰਿ ਤ੍ਰਾਸ ਬਿਸਾਲਾ॥ ੩੪॥ ਬਹੁਰ ਨ ਜਾਨਿ ਦੇਹਿੰ ਸੁਖ ਸੋਤੀ।ਕਟਹਿੰ ਖੜਗ ਸੋਂ ਜਸੋਂ ਪਕਿ ਖੇਤੀ।ਲੂਟ ਲੇਹਿੰਗੇ ਸ਼ਸਤ੍ਰ ਤੁਰੰਗ। ਰਾਖਹਿੰ ਮਾਰਿ ਸ਼ੱਤ੍ਰੁ ਗਨ ਜੰਗ'॥ ੩੫॥ ਕਹੋ ਬਚਨ ਉਤਸਾਹਿ ਸਮੇਤ।ਸੁਨਿ ਪ੍ਰਸੰਨ ਭੇ ਕ੍ਰਿਪਾ ਨਿਕੇਤ।'ਸੁਨਹੁ ਜੋਧ!ਐਸੋ ਅਬਿ ਥਾਨੇ। ਕਰਹੁ ਬਤਾਵਨ ਤੂੰ ਸਭਿ ਜਾਨੇ॥ ੩੬॥ ਗਾਹਸੋ ਜੰਗਲ ਦੇਸ਼ ਘਨੇਰਾ। ਬਿਖਮ ਸੁਗਮ ਥਲ ਤੈਂ ਸਭਿ ਹੇਰਾ'। ਜੋਧਰਾਇ ਮਨ ਮੈਂ ਕਰਿ ਗਿਨਤੀ। ਸਭਿ ਥਲ ਕੀ ਲਖਿ,ਭਾਖਤਿ ਬਿਨਤੀ॥ ੩੭॥ 'ਸੁਨਹੁ ਪ੍ਰਭੂ! ਮੈਂ ਜਾਨਸੋ ਥਾਨ। ਜਹਾਂ ਕਰਹੁ ਤੁਮ ਜੰਗ ਮਹਾਨ। ਹਤਹਿੰ ਤੁਰਕ ਅਰੁ ਰਹਹਿੰ ਸੁਖਾਰੇ। ਭਾਜਹਿੰ ਰਿਪੁ ਕਰਿ ਪ੍ਰਾਨਨਿ ਪਸਾਰੇ॥੩੮॥ ਪੰਚ ਰੁ ਚਾਰ ਕੋਸ ਇਸ ਥਲ ਤੇ। ਭਰਸੋ ਸਰੋਵਰ ਸੁੰਦਰ ਜਲ ਤੇ । ਤਿਸ ਕੇ ਗਿਰਦ ਕਰਹੁ ਚਲਿ ਡੇਰਾ। ਹਮ ਤੇ ਦੱਖਨ ਦਿਸ਼ਿ ਮਹਿੰ ਹੇਰਾ॥ ੩੯॥ ਚਾਰਕਿ ਪੰਚ ਕੋਸ ਇਕ ਗ੍ਰਾਮ। ਜਹ ਕੋ ਕਹੈਂ ਨਿਥਾਣਾ ਨਾਮ। ਹਮ ਨਹਿ ਤ੍ਯਾਗਹਿੰ ਗੇ ਜਲ ਸੋਇ। ਸ਼ੱਤ੍ਰੁ ਪਲਾਇੰ ਤ੍ਰਿਖਾਤੁਰ ਹੋਇ'॥੪੦॥ਸੁਨਤਿ ਜੋਧ ਤੇ ਸਤਿਗੁਰ ਮਾਨੀ।'ਇਹੁ ਤੈਂ ਆਛੀ ਬਾਤ ਬਖਾਨੀ। ਅਬਿ ਤੋ ਪਰੀ ਸੈਞ ਲਖਿ ਲੀਜੈ। ਪ੍ਰਾਤਿ ਹੋਇ ਪ੍ਰਸਥਾਨੋ ਕੀਜੈ॥੪੧॥ ਆਵਹਿ ਸ਼ਾਹੁ ਕਿ ਲਸ਼ਕਰ ਭਾਰੋ।ਹੱਥਯਾਰਨ ਕੋ ਪਕਰਿ ਸੰਘਾਰੋ'।ਮਸਲਤ ਜਬਿ ਨੀਕੇ ਕਰਿ ਲੀਨਿ। ਬਹੁ ਬਾਰੂਦ ਅਨਾਵਨਿ ਕੀਨਿ[1]॥ ੪੨॥ ਮਣ ਹਜ਼ਾਰ ਸਿੱਕਾ ਮੰਗਵਾਯੋ। ਬ੍ਰਿੰਦ ਸੁਨਾਰਨਿ ਤੇ ਢਲਿਵਾਯੋ। ਦੀਨੀ ਸੁਭਟਨਿ ਕੋ ਮਨ ਭਾਵਤਿ।ਡਾਰਤਿ ਗੋਰੀ ਤੁਪਕ ਚਲਾਵਤਿ॥੪੩॥ਜਿਸ ਢਿਗ ਧਨੁਖ,ਤੀਰ ਕੋ ਛੋਰਤਿ। ਨਿਜ ਵਿੱਦ੍ਯਾ ਕਰਿ ਅਰਿ ਉਰ ਫੋਰਤਿ। ਤਿਨ ਕੋ ਤਰਕਸ਼[2] ਬਖ਼ਸ਼ਨ ਕਰੇ।ਤੀਛਨ ਭੀਛਨ ਸਰ ਗਨ ਭਰੇ॥੪੪॥ਕੇਤਿਕ ਕੋ ਤੁਮਰ ਖਰ ਦਏ। ਸਰਬ ਲੋਹ[3]ਕੀ ਸ਼ਕਤੀ[4]ਲਏ।ਸੈਫ,ਸਰੋਹੀ,ਤੇਗ਼ ਚੌਰੇ।ਖੰਡੇ,ਖੜਗ ਦੁਧਾਰੇ ਗੌਰੇ[5] ॥੪੫॥ ਹੁਤੇ ਤਬੇਲੇ ਖਰੇ ਤੁਰੰਗ।ਬਖ਼ਸ਼ਿ ਦਿਏ ਤਿਸ ਛਿਨ

[1]ਸੰਗ ਵਣਾ ਕੀਤਾ। [2]ਭੱਥੇ। [3]ਵੈਲਾਦ। [4]ਬਰਛੀ। [5]ਭਾਰੇ।

ਹਿਤ ਜੋਗ। ਕਰਾਬੀਨ[1] ਬਹੁ ਤੁਪਕ ਤਮਾਂਚੇ[2]। ਜਿਸ ਕੋ ਲਗਤਿ ਨ ਸ਼ੱਤ੍ਰੁ ਬਾਚੇ ॥ ੪੬ ॥ ਕੋਸ਼ ਬਿਖੈ ਤੇ ਸਭਿ ਮੰਗਵਾਏ। ਬਖ਼ਸ਼ ਦਏ ਸੁਭਟਨਿ ਸਮੁਦਾਏ। ਲੈ ਰਜ਼ਾਇ ਘਰ ਜੋਧ ਸਿਧਾਰਾ। ਤਿਨ ਭੀ ਤਮਾਰ ਕਰਨ ਦਲ ਸਾਰਾ ॥ ੪੭ ॥ ਕੇਤਿਕ ਚਾਕਰ, ਕੇਤਿਕ ਭਾਈ। ਸਰਬ ਬਟੋਰਿ ਕਰੇ ਸਮੁਦਾਈ।ਸੁਭਟ ਹਜ਼ਾਰ ਏਕ ਤਿਹ ਸੰਗ।ਤਿਨ ਭੀ ਬਖ਼ਸ਼ੇ ਸ਼ਸਤ੍ਰ ਤੁਰੰਗ ॥੪੮॥ ਸਾਵਧਾਨ ਲਰਿਬੇ ਹਿਤ ਕਰੇ। ਗੋਰੀ ਬਹੁ ਬਰੂਦ ਲੈ ਭਰੇ। ਸਰਬ ਜਾਮਨੀ ਮਹਿੰ ਕਰਿ ਤਮਾਰੀ। ਭਈ ਸੁਚੇਤ ਬਾਹਿਨੀ ਸਾਰੀ ॥ ੪੯ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਜੋਗ ਤਮਾਰੀ' ਪ੍ਰਥਮ ਚਰਨਨੇ ਨਾਮ ਅਸਟ ਤ੍ਰਿੰਸਤੀ ਅੰਸੁ ॥ ੩੮ ॥

੩੯. [ਕਾਂਗੜ ਪੁਰੋਂ ਕੂਚ]।

ਦੋਹਰਾ ॥ ਸੁਨਿਆਰੇ ਆਦਿਕ ਸਕਲ ਨਿਸ ਮਹਿੰ ਕਰੀ ਸੁ ਕਾਰ। ਖਾਨ ਪਾਨ ਕਰਿ ਸਤਿਗੁਰੂ ਪੌਢੇ ਨਿੰਦ੍ਰਾਧਾਰਿ ॥ ੧ ॥ ਚੌਪਈ ॥ ਜਾਮ ਜਾਮਨੀ ਸਤਿਗੁਰ ਜਾਗੇ। ਸੌਚ ਸ਼ਨਾਨ ਕਰਨਿ ਅਨੁਰਾਗੇ। ਕਹਿ ਕਰਿ ਦੁੰਦਭਿ ਕੋ ਬਜਵਾਯੋ। ਮਹਾਂ ਧੁਨੀ ਜਨੁ ਘਨ[3] ਗਰਜਾਯੋ ॥ ੨ ॥ ਸੁਨਤਿ ਜੋਧ ਪੁਰਿ ਮਹਿੰ ਤਬਿ ਜਾਗਾ। ਸੌਚ ਸ਼ਨਾਨ ਕਰਨ ਕਹੁ ਲਾਗਾ। ਦੋਨਹੁੰ ਧੁਜਨੀ[4] ਕੇ ਭਟ ਭਾਰੇ। ਜਾਗ੍ਰਤਿ ਕੀਨਿ ਸੁਚੇਤਾ[5] ਸਾਰੇ ॥ ੩ ॥ ਸ਼ਸਤ੍ਰ ਬਸਤ੍ਰ ਪਹਿਰੇ ਨਿਜ ਅੰਗਾ।ਡਾਰੇ ਸੁੰਦਰ ਜ਼ੀਨ ਤੁਰੰਗਾ। ਸੁਭਟ ਸਕਲ ਉਤਸਾਹੁ ਸਮੇਤਾ। ਚਾਹਤਿ ਬਿਜੈ ਕਰਨੇ ਰਣ ਖੇਤ ॥ ੪ ॥ ਸ਼੍ਰੀ ਹਰਿ ਗੋਬਿੰਦ ਚੈਦ ਅਨੰਦੇ। ਹਿਤ ਰਣ ਕੇ ਉਤਸਾਹਿ ਬਿਲੰਦੇ। ਬਸਤ੍ਰ ਨਵੀਨ ਸਰਬ ਹੀ ਪਾਏ। ਦੀਰਘ ਜਾਮਾ ਗਰਹਿ ਸੁਹਾਏ ॥੫॥ਸੁੰਦਰਸੇਤ ਬਡੀ ਦਸਤਾਰ।ਜ਼ਰੀਦਾਰ ਜੁਗ ਛੋਰ[6] ਉਦਾਰ। ਪੇਚ ਅਨੂਠੇ[7] ਕਰਿ ਕਰਿ ਲਾਏ। ਉਪਰ ਬਾਂਧੀ ਜਿਗਾ ਸੁਹਾਏ ॥ ੬॥ ਜਰੇ ਜਵਾਹਰ ਜਾਗਤਿ ਜੋਤਿ। ਦੀਪਤਿ ਦਿਪਤਿ ਸੁ ਦੀਪਤਿ ਹੋਤਿ[8]।ਤੀਖਨ ਖੰਡਾ ਖਰੋ ਦੁਧਾਰਾ।ਲੈਕਰ ਬਿਖੇ ਗਰੇ ਮਹਿੰ ਡਾਰਾ॥ ੭॥ ਤਰਕਸ਼ ਖਰ ਖਪਰੇ ਭਰਿਵਾਯੋ। ਉਪਰ ਹੀਰਨ ਤੇ ਦਿਪਤਾਯੋ। ਗੁਰ ਮਹਿੰ ਡਾਰਿ ਸੁ ਬਾਂਧਨੇ ਕਟਸੋਂ। ਕਸਿ ਕਟਿ[9] ਬਹੁ ਸੁਖਮ ਦਿਢ ਪਟ ਸੋਂ॥ ੮ ॥ ਜਮਧਰ ਤਿਸ ਮਹਿੰ ਕਰੀ ਸਜਾਵਨ। ਧਨੁਖ ਕਠੋਰ ਲੀਨਿ ਮਨ ਭਾਵਨ।ਭਏ ਅਰੂਢਨਿ ਕੋ ਜਬਿ ਤਮਾਰੀ।ਜੋਧ ਪਠਨੇ ਨਰ ਬਿਨੈ ਉਚਾਰੀ॥

[1]ਛੋਟੀ ਬੰਦੂਕ [ਫ੍ਰਾਂਸੀਸੀ, Carbine]। [2]ਉਸ ਸਮੇਂ ਦਾ ਪਸਤੌਲ। [3]ਬੱਦਲ। [4]ਸੇਨਾ। [5]ਸੋਝ ਸ਼ਨਾਨ। [6]ਦੋਵੇਂ ਪੱਲੇ। [7]ਅਚਰਜ। [8]ਦੀਵੇ (ਜਿਵੇਂ) ਪ੍ਰਕਾਸ਼ਦੇ ਹਨ (ਤਿਵੇਂ) ਸੋ ਪ੍ਰਕਾਸ਼ਦੇ ਹਨ। [9]ਲੱਕ ਕਸਿਆ।

ਦੀ॥ 'ਪ੍ਰਭੁ ਜੀ! ਮੋਕਹੁ ਲੈ ਕਰਿ ਸੰਗ॥ ਆਪ ਅਰੋਹੋ ਤੋਜ ਤੁਰੰਗ'। ਸ਼ਸਤ੍ਰ ਬਸਤ੍ਰ ਬੈਸੇ ਗੁਰ ਪਹਿਰੇ। ਜੋਧ ਪ੍ਰਤੀਖਤਿ ਹੈਂ ਕੁਛ ਠਹਿਰੇ ॥੧੦॥ ਸਿਖ ਕੀ ਤਨੁਜਾ ਸੁਨਜੋ ਪ੍ਰਸੰਗ। 'ਤੁਰਕਨ ਸੰਗ ਪਰਹਿ ਗੁਰ ਜੰਗ'। ਜੋਧ ਆਪਨੋ ਪਤਿ ਸਮੁਝਾਯੋ। 'ਭਲੀ ਕਰੀ ਤੁਮ, ਮਮ ਮਨ ਭਾਯੋ॥੧੧॥ਸਰਬ ਕਲਾ ਸਮਰਥ ਗੁਰ ਪੂਰਾ। ਕਰਮ ਕਰਤਿ ਮਾਨਵ ਸਮ ਰੂਰਾ। ਕਬਹੁੰ ਨ ਹੂਜਹਿ ਇਨ ਪ੍ਰਤਿਕੂਲ। ਹਾਥ ਜੋਰਿ ਰਹੀਅਹਿ ਅਨਕੂਲ ॥੧੨॥ ਨਹਿੰ ਸੰਗ੍ਰਾਮ ਬਿਖੈ ਡਰ ਕੋਈ। ਲਸ਼ਕਰ ਤੁਰਕ ਜਿ ਦਸ ਗੁਨ ਹੋਈ। ਨਰ ਬਪੁਰੇ ਇਹ ਕਹਾਂ ਅਗਾਰੀ। ਸੁਰਪਤਿ ਲਰਹਿ ਜਿ ਲੈ ਸੁਰ ਝਾਰੀ[1]॥੧੩॥ਸ਼੍ਰੀ ਹਰਿਗੋਬਿੰਦ ਸਭਿਨਿ ਪਲਾਵਹਿੰ। ਸ਼ੱਤ੍ਰੂ ਹਤਹਿੰ ਜੀਤ ਕੋ ਪਾਵਹਿੰ। ਨਹੀਂ ਸ਼ਾਹੁ ਤੇ ਕੀਜਹਿ ਤ੍ਰਾਸ। ਗੁਰੁ ਸਹਾਇ, ਤੌ ਸਦਾ ਬਿਲਾਸ[2] ॥ ੧੪ ॥ ਸਨਮੁਖ ਹਤਹੁ ਸ਼ੱਤ੍ਰੂ ਰਣ ਬਿਖੈ। ਹੁਇ ਪ੍ਰਸੰਨ ਜਿਸ ਤੇ ਗੁਰੁ ਪਿਖੈਂ। ਨਿਜ ਕੁਲ ਓਰ ਨਿਹਾਰਨਿ ਕਰੀਅਹਿ। ਸੁਜਸੁ ਜਗਤ ਜ਼ਾਹਰ ਬਿਸਤਰੀਅਹਿ' ॥ ੧੫ ॥ ਨਿਜ ਤ੍ਰਿਯ ਤੇ ਸੁਨਿ ਜੋਧ ਉਚਾਰੀ। 'ਮਮ ਉਰ ਉਪਜੀ ਸ਼ਰਧਾ ਭਾਰੀ। ਗੁਰ ਕੋ ਸੰਗ ਨ ਤਜੋਂ ਕਦਾਈਂ। ਇਨ ਪਦ ਤਰ[3] ਦਿਉਂ ਪ੍ਰਾਨ ਗਵਾਈ ॥੧੬॥ ਦੋਨਹੁੰ ਲੋਕ ਭਲਾ ਜੋ ਕਰਿਹੀਂ[4]। ਮੂਰਖ ਇਨ ਕੀ ਸ਼ਰਨ ਪ੍ਰਹਰਿਹੀਂ। ਜਸੋਂ ਜਸੋਂ ਰਣ ਮਹਿੰ ਆਇਸੁ ਦੈ ਹੈਂ। ਜਹਾਂ ਪਠਹਿੰ, ਜਿਹ ਸੰਗ ਲਰੈ ਹੈਂ ॥੧੭॥ ਤਹਿੰ ਘਾਲੌਂ ਘਮਸਾਨ ਘਨੇਰਾ। ਸੁਨੀਅਹਿ ਇਹਾਂ ਜਥਾ ਥਲ ਮੋਰਾ'। ਇਮ ਦੰਪਤਿ ਕਹਿ ਆਪਸ ਮਾਂਹੀ। ਸ਼ਸਤ੍ਰ ਬਸਤ੍ਰ ਪਹਿਰੇ ਤਨ ਤਾਂਹੀ॥੧੮॥ ਚਢਿ ਤੁਰੰਗ ਪਰ ਤਬਿ ਚਲਿ ਆਯੋ। ਗੁਰ ਪਗ ਪੰਕਜ ਸੀਸ ਨਿਵਾਯੋ। ਭ੍ਰਾਤ ਸਲੇਮ ਸ਼ਾਹੁ ਕੋ ਆਨਾ। ਦੋਨਹੁੰ ਜੋਧਾ ਬਲੀ ਮਹਾਨਾ ॥ ੧੯ ॥ ਸਾਦਰ ਸਤਿਗੁਰ ਪਾਸ ਬਿਠਾਏ। ਏਕ ਹਜ਼ਾਰ ਸੈਨ ਸੰਗ ਲਯਾਏ। ਜੋਧ ਰਾਇ ਕਹਿ 'ਸੁਨਿ ਗੁਰ ਪੂਰੇ! ਅਬਿ ਅਰੂਢਬੋ ਬਨਹਿੰ ਜ਼ਰੂਰੇ' ॥੨੦॥ ਸ਼੍ਰੀ ਹਰਿਗੋਵਿੰਦ ਗਿਰਾ ਉਚਾਰੀ। 'ਹਮ ਬੈਠੇ ਬਨਿ ਕਰਿ ਅਬਿ ਤਯਾਰੀ। ਪਹਿਲੇ ਪਹਿਰ ਦਿਵਸ ਕੇ ਭੇਰਾ। ਗਮਨਹਿੰ, ਕਰਹਿੰ ਤਾਲ ਜਲ ਘੇਰਾ' ॥ ੨੧ ॥ ਨਾਮ 'ਜਾਨ ਭਾਈ' ਹਯ ਮੇਲਾ[5]। ਧਰਿ ਦੂਸਰ ਕੋ ਨਾਮ 'ਸੁਹੇਲਾ'। ਜਥਰ ਜਵਾਹਰ ਜ਼ੀਨ ਜਰਾਊ। ਦਨਹੁੰ ਪਰ ਸ਼ੋਭਤਿ ਦ੍ਰਤਿ

[1] ਸਾਰੇ ਦੇਵਤੇ ਲੈਕੇ ਜੋ ਇੰਦ੍ਰ ਭੀ ਲੜੇ। [2] ਤਾਂ ਸਦਾ ਅਨੰਦ ਹੈ। [3] ਇਨ੍ਹਾਂ ਦੇ ਚਰਨਾਂ ਦੇ ਹੇਠ। [4] ਏਹਾਂ ਲੋਕਾਂ ਵਿਚ (ਜੋ ਗੁਰੂ ਸਾਹਿਬ) ਭਲਾ ਕਰਦੇ ਹਨ। [5] (ਇਕ) ਘੋੜੇ ਦਾ ਨਾਮ 'ਜਾਨ ਭਾਈ' ਰਖਿਆ ਸੀ।

ਦਾਊ[1] ॥ ੨੨ ॥ ਕਹਜੋ 'ਜਾਨ ਭਾਈ' ਮੰਗਵਾਯੋ। ਸ਼ੁਮਤਿ ਸੁਹੇਲਾ ਲਖਿ ਨ ਅਨਾਯੋ[2]। 'ਕੋਤਲ ਚਲਹਿ ਸੰਗ ਛੁਰਿਆਯੋ[3]'। ਸੁਨਿ ਗੁਰ ਹੁਕਮ ਤੁਰਤ ਲੈ ਆਯੋ ॥ ੨੩ ॥ ਜੋਧਾਰਾਇ ਕੋ ਕਰ ਗੁਰ ਗਹਜੋ। ਆਗੇ ਹੋਇ ਤੁਰੰਗਮ ਲਹਜੋ। ਕਰਹਿੰ ਸਰਾਹਨ ਤਬਿ ਆਰੋਹੋ। ਮਨਹੁੰ ਬਿਸ਼ਨੁ ਖਗ-ਪਤਿ[4] ਪਰ ਸੋਹੋ॥੨੪॥ਕਹਜੋ,ਰਾਇ ਤਬਿ ਨਿਜ ਹਯ ਚਢਜੋ।ਉਰ ਉਤਸਾਹੁ ਸਭਿਨਿ ਕੇ ਬਢਜੋ। ਪਰੀ ਚੋਬ ਧੌਂਸਾ ਧੁੰਕਾਰਾ। ਸੁਨਤਿ ਅਰੂਢਜੋ ਤਬਿ ਦਲ ਸਾਰਾ ॥ ੨੫ ॥ ਤੀਨ ਹਜ਼ਾਰ ਚਮੂੰ ਗੁਰ ਕੇਰੀ। ਕਾਂਗੜ ਪਤਿ ਹਜ਼ਾਰ ਤਿਸ ਬੇਰੀ।ਚਤਰ ਸਹੰਸ੍ਰ ਸੰਗ ਚਢਿ ਚਾਲੀ। ਲਰਿਬੋ ਹਿਤ ਚਿਤ ਚੌਂਪ ਬਿਸਾਲੀ ॥ ੨੬ ॥ ਮਾਰਗ ਗਮਨੇ ਗੁਰੂ ਅਗਾਰੀ । ਜੋਧ ਬਰਾਬਰ ਕਰਜੋ ਹਕਾਰੀ। ਚਲੇ ਸਰਾਹਤਿ ਚਪਲ ਤੁਰੰਗ।ਅਰੁ ਲਜਾਵਨ ਕੋ ਕਹਤਿ ਪ੍ਰਸੰਗ ॥ ੨੭ ॥ 'ਬਿਖਮ ਸਥਾਨ ਸ਼ਾਹੁ ਕੋ ਭੀਰ। ਰਹਹਿ ਸੁਭਾਇਕ ਬਹੁ ਭਟ ਭੀਰ।ਬਲ ਬੁਧਿ ਤੇ ਬਚ੍ਛ ਕਰੀ ਦਲੇਰੀ। ਬਨਜੋ ਘਸੇਰਾ ਸੇਵ ਘਨੇਰੀ ॥੨੮॥ ਹਯ ਗੁਨ ਬਡੇ ਸ਼ਾਹੁ ਕੋ ਪਸਾਰੇ। ਪ੍ਰਥਮ ਕਰੇ ਸੇਵਕ ਮਤਿਵਾਰੇ[5]। ਆਨਜੋ ਘੋਰਾ ਪ੍ਰਥਮ ਕੁਦਾਇ । ਸਭਿ ਕੇ ਬਦਨ ਕਲੰਕ ਲਗਾਇ ॥ ੨੯ ॥ ਜੋਧਰਾਇ ਤੁਮ ਕਰਹੁ ਬਿਚਾਰਾ। ਜਜੋਂ ਜਜੋਂ ਪੂਰਬ ਤੁਰੰਗ ਨਿਕਾਰਾ । ਗਯੋ ਥਹੁਰ ਇਹੁ ਲਜਾਇ ਸੁਹੇਲਾ। ਪਹੁੰਚਨਿ ਭੀ ਢਿਗ ਹੁਤੋ ਦੁਹੇਲਾ ॥ ੩੦ ॥ ਬੇਸ ਬਨਾਯੋ ਹਿੰਦੁ ਸਤਾਨੀ। ਨਹਿੰ ਪਰਖਨ ਤੇ ਇਹੁ ਬਿਧਿ ਠਾਨੀ।ਖੋਜੀ ਬਨਿ ਕੀਨੋ ਸੰਬਾਦਿ । ਸਭਿ ਕੇ ਸੰਗ* ਸ਼ਾਹੁ ਤੇ ਆਦਿ ॥ ੩੧ ॥ ਕਹਜੋ ਰਜਤਪਣ ਲਾਖਹੁੰ ਦੈਨਿ।ਹਮਰੇ ਹਿਤ ਕਰਿ ਚਹੋ ਨ ਲੈਨਿ। ਕੂਰ ਪਦਾਰਥ ਸਗਰੇ ਜਾਨੇ। ਸਿੱਖੀ ਰਖੀ ਸਾਚ ਕੋ ਮਾਨੇ[6] ॥ ੩੨॥ਤਹਿੰ ਦੇਖਹੁ ਬੁਧਿ ਬਲ ਇਸ ਕੇਰਾ।ਤਿਨ ਤੇ ਜ਼ੀਨ ਪਵਾਯਹੁ ਫੇਰਾ। ਕੁਲਫ ਲਗਾਇ ਕੈਦ ਸਭਿ ਕਰੇ। ਹਯ ਲਜਾਯਹੁ ਮੂਰਖ ਸਭਿ ਛਰੇ ॥੩੩॥ ਇਸ ਬਿਧਿ ਕੀ ਬੁਧਿ ਬਿਧੀਏ ਮਾਂਹਿ। ਅਪਰ ਕਿ ਸੀ ਕੇ ਲਖੀਯਤਿ ਨਾਂਹਿ'। ਸੁਨਤਿ ਜੋਧ ਕਹਿ 'ਕ੍ਰਿਪਾ ਤੁਮਾਰੀ। ਸੁਮਤਿਵੰਤ ਮਹਿੰ ਉੱਤਮ

[1]ਸੋਭਾ ਦੇਣ ਵਾਲੀਆਂ (ਕਾਠੀਆਂ)। [2]ਨਹੀਂ ਮੰਗਵਾਇਆ। [3]ਵਾਗ ਫੜ ਕੇ ਨਾਲ ਖਾਲੀ ਤੁਰਿਆ ਚੱਲੇ [ਫਾ:, ਕੋਤਲ=ਸਜਾਵਟ ਲਈ ਖਾਲੀ ਚਲਦਾ ਘੋੜਾ। ਤੁਰਕੀ ਵਿਚ ਕੋਤਲ= ਖਾਸ ਸਵਾਰੀ ਦੇ ਘੋੜੇ ਨੂੰ ਕਹਿੰਦੇ ਹਨ। ਕਸ਼ਮੀਰੀ ਵਿਚ ਕੋਤਲ ਨਾਮ ਕਬੂਤਰ ਦਾ ਹੈ। ਜਿਸ ਘੋੜੇ ਦੀ ਧੌਣ ਕਬੂਤਰ ਵਰਗੀ ਹੋਵੇ]। [4]ਗਰੁੜ। [5]ਸ਼ਰਾਬ ਵਿਚ ਮਸਤ। [6]ਸਿਖੀ ਨੂੰ ਸੱਚੀ ਮੰਨਕੇ ਯਕੀ ਲੇਖਿਆ। *ਪਾ:—ਤੇ ਅੱਗੇ।

ਭਾਰੀ॥੩੪॥ਭਯੋ ਨ ਹੈਹੈ ਕਬਿ ਅਸ ਦੇਖਾ।ਦੇਖਤਿ ਸੁਨਤੇ ਹੋਤਿ ਅਚੇਭਾ[1]। ਇੱਤਯਾਦਿਕ ਗਮਨਤਿ ਕਰਿ ਬਾਤੀ । ਨਿਸ ਬਿਤੀਤ ਪ੍ਰਗਟੀ ਪੁਨ ਪ੍ਰਾਤੀ ॥੩੫॥ ਤੋਜ ਜਾਨਭਾਈ ਕਰਿ ਛੇਰਾ[1] । ਗਿਨ ਗਿਨ ਚਰਨ ਧਰਹਿ ਤਿਸ ਬੇਰਾ।ਲਘੁ ਛਾਲਨਿ ਤੇ ਸੋਹਤਿ ਬਾਜੀ[2]।ਜਨੁ ਉੱਤਮ ਨਟ ਕੀਨਸਿ ਬਾਜ਼ੀ[3] ॥ ੩੬ ॥ ਸੁੰਮ ਆਗਲੇ ਛੁਵਤਿ ਸੁ ਛਾਤੀ[4] । ਕਰਤਿ ਕੁੰਡਲੀ ਜੁਗ ਇਕ ਭਾਂਤੀ[5] । ਛਿਤ ਛੁਹਾਇ ਪਾਛਲ ਪਗ ਜਾਨੂ[6] । ਉਠਿ ਉਠਿ ਪਰਤਿ ਸ਼ੁਭਤਿ ਬਲਵਾਨੂ ॥੩੭॥ ਚਪਲਤਿ ਚਲਤਿ, ਕਹਾਂ ਮ੍ਰਿਗਛੌਨਾ[7] । ਧਾਇ ਪਿਛਾਰੀ ਡਾਰਤਿ ਪੌਨਾ[8] । ਇਕ ਦੁਇ ਛਾਰ ਕਰਾਇ ਬਡੇਰੀ । ਧੀਰ ਦੇਤਿ ਰੋਕਨੋ ਤਿਸ ਬੇਰੀ ॥ ੩੮ ॥ ਚੰਚਲਿ ਚਲਤਿ ਚਾਲ ਚਤੁਰਾਈ । ਚਾਰੁ ਬਿਲੋਚਨ ਚਤੁਰ ਨਚਾਈ[9] । ਚਿਤਵਤਿ ਚਾਹਿ ਚਕਤਿ ਚਿਤ ਸਾਰੇ[10] । ਹਰਖਤਿ ਕਹਿੰ 'ਬਿਧਿ[11] ਆਪ ਸੁਧਾਰੇ' ॥੩੯॥ਅਪਰ ਕਹਾਂ ਲਗਿ ਕਰਵ ਬਡ਼ਾਈ । ਤੁਰੰਗਨ ਕੇ ਗੁਨ ਗਨ ਇਕ ਥਾਈਂ । ਕਾਂਗੜ ਤੇ ਦੱਖਣ ਦਿਸ਼ਿ ਗਏ । ਮਹਾਂ ਉਜਾੜ ਬਿਲੋਕਤਿ ਭਏ ॥ ੪੦ ॥ ਭਰਨੋ ਬਿਮਲ ਜਲ ਤਾਲ ਨਿਹਾਰਾ । ਜੋਧਰਾਇ ਗੁਰ ਸੰਗ ਉਚਾਰਾ'ਮਹਾਰਾਜ! ਇਹੁ ਥਾਨ ਮਹਾਨਾ । ਲਰਿਬੇ ਹਿਤ ਹਮ ਪਰਖਨਿ ਠਾਨਾ ॥ ੪੧ ॥ ਦੂਰ ਦੂਰ ਲਗਿ ਬਡ਼ੀ ਉਜਾਰੀ।ਖੋਜਨੋ ਪਾਇ ਨਹੀਂ ਕਿਤ ਬਾਰੀ[12] । ਹਮ ਆਗੇ ਬਹੁ ਬਾਰ ਨਿਹਾਰਾ । ਖੇਲਤਿ ਪਹੁੰਚੇ ਅਧਿਕ ਸ਼ਿਕਾਰਾ ॥੪੨॥ ਰਹੇ ਬਿਚਾਰਤਿ–ਕਬਿ ਇਸ ਥਾਂਈ।ਰਿਪੁ ਆਵਹਿੰ ਜਬਿ ਕਰਹਿੰ ਲਰਾਈ–। ਚਹਤਿ ਹੁਤੇ ਸੋਈ ਬਿਧਿ ਹੋਈ । ਹਤਹਿੰ ਸ਼ੱਤ੍ਰੁ ਚਲਿ ਪਹੁੰਚੈ ਕੋਈ' ॥੪੩॥ ਪਿਖਿ ਸਥਾਨ ਗੁਰ ਹਰਖ ਨ ਥੋਰਾ । 'ਸਾਧ ਸੋਂਧ, ਆਛੇ ਥਲ ਟੋਰਾ'।ਇਹ ਕਹਿ ਉਤਰ ਪਰੇ ਸਰ ਤੀਰ । ਨੈਨ ਨਿਹਾਰਨੋ ਨਿਰਮਲ ਨੀਰ ॥ ੪੪ ॥ ਕੀਨੋ ਸੈਨਾ ਸਿਵਰ ਪ੍ਰਮੰਦ । ਭਰੇ ਤਾਲ ਕੇ ਚਾਰਹੁੰ ਕੋਦ[13]।ਸਾਵਧਾਨ ਹ੍ਵੈ ਕੈ ਬਰ ਬੀਰ । ਖਰ ਆਯੁਧ ਕੀ[14] ਜਹਿ ਕਹਿੰ ਭੀਰ ॥ ੪੫ ॥ ਤਾਲ ਤੀਰ ਥਲ

[1]ਛੇੜਕੇ ਤੇਜ਼ ਕੀਤਾ । [2]ਘੋੜਾ । [3](ਬਾਜ਼ੀਗਰ ਦੀ) ਖੇਡ । [4]ਅਗਲੇ ਸੁੰਮ ਛਾਤੀ ਨੂੰ ਛੁਹਾਕੇ । [5](ਇਕੱਠੇ) ਦੋਹਾਂ ਪੈਰਾਂ (ਨਾਲ) ਇਕੋ ਤਰ੍ਹਾਂ ਕੁੰਡਲੀ ਪਾਉਂਦਾ ਹੈ । [6]ਪਿਛਲੇ ਪੈਰ ਗੋਡਿਆਂ ਤਕ ਪ੍ਰਿਥਵੀ ਨੂੰ ਛੁਹਾਕੇ । [7]ਹਰਨ ਦਾ ਬੱਚਾ ਵੀ ਕਿੱਥੇ (ਚਲ ਸਕਦਾ ਹੈ) । [8]ਪੌਣ ਨੂੰ ਪਿੱਛੇ ਸੱਟਦਾ ਹੈ (ਜਦ) ਦੌੜਦਾ ਹੈ । [9]ਚਹੁੰਆਂ (ਪਾਸਿਆਂ ਵਲ) ਨਚਾਉਂਦਾ ਹੈ ਸੁਹਣੇ ਨੈਣ । [10]ਸਾਰੇ ਚਾਹ ਕੇ ਦੇਖਦੇ ਹਨ ਤੇ ਦੇਖਕੇ ਹੈਰਾਨ ਹੋ ਜਾਂਦੇ ਹਨ । [11]ਬਿਧਾਤਾ ਨੇ । [12]ਜਲ । [13]ਚਾਰੋਂ ਪਾਸੇ । [14]ਤਿੱਖੇ ਸ਼ਸਤ੍ਰਾਂ ਦੀ ।

ਭਲ ਅਵਿਲੋਕਾ ਗੁਰੁ ਤੈਬੁ ਲਗਿ ਦੋਬ ਸੁ ਦੋ ਕਾ[1]। ਬਿਚ ਸੁੰਦਰ ਪਰਯੰਕ ਛਸਾਏ। ਆਸਤ੍ਰਨ ਕਰਿ ਬੈਠਿ ਸੁਹਾਏ ॥੪੬॥ ਦਿਸ਼ਾ ਦੁਸਰੀ ਹੇਰਿ ਸਥਾਨ। ਲਗਯੋ ਰਾਇ ਤੈਬੁ ਦੁਤਿਵਾਨ। ਨਿਜ ਨਿਜ ਸ਼ੁਭਟਨ ਬ੍ਰਿੰਦ ਲਗਾਏ। ਹਿਤ ਬਿੱਸ੍ਰਾਮ ਖਰੇ ਸਮੁਦਾਏ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਮਤਾ ਰਾਸੇ 'ਰਾਰਾੜ ਤੇ ਪ੍ਰਸ਼ਾਨ' ਪ੍ਰਸੰਗ ਬਰਨਨੰ ਨਾਮ ਏਕ ਉਨ ਵਤਕਾਰਿੰਸਤੀ ਅੰਸੋ ॥ ਚਵੰ ॥

੪੦. [ਨੈਜ਼ਾ ਦੀਆਂ ਤਿਆਰੀਆਂ।]

ਦੋਹਰਾ ॥ ਤਿਸੀ ਤਾਲ ਕੇ ਦੁਇ ਦਿਸ਼ਾ ਲਹਿਰਾ ਔਰੁ ਮਗ੍ਰਾਜ[2]। ਪਹੁੰਚੇ ਸ਼੍ਰੀ ਹਰਿਰਾਇ ਜਬਿ ਗ੍ਰਾਮ ਬਸਾਏ ਸਾਜ[3] ॥੧॥ ਚੌਪਈ ॥ ਦੁਇ ਦੁਇ ਕੋਸ ਦੋਇ ਦਿਸ਼ ਗ੍ਰਾਮੁ। ਲਹਿਰਾ ਅਰੁ ਮਗ੍ਰਾਜ ਜਿਸ ਨਾਮੁ। ਸ਼੍ਰੀ ਸਤਿਗੁਰ ਹਰਿਰਾਇ ਬਸਾਏ। ਅੱਗ੍ਰ ਕਥਾ ਇਹ ਦੇਉਂ ਸੁਨਾਏ ॥ ੨ ॥ ਸ਼੍ਰੀ ਹਰਿ ਗੋਵਿੰਦ ਪਹੁੰਚੇ ਜਾਇ। ਹੁਤੀ ਉਜਾਰ ਤਹਾਂ ਸਮੁਦਾਇ। ਨਹੀਂ ਗ੍ਰਾਮ ਨੇਰੇ, ਨਹਿੰ ਪਾਨੀ। ਦਏ ਮਵਾਸ ਮਹਾਂ ਗੁਨਖਾਨੀ ॥ ੩ ॥ ਸਭਿ ਸੁਭਟਨਿ ਕੋ ਦੀਨਿ ਸੁਨਾਈ। 'ਰਹਹੁ ਸੁਚੇਤ ਕਰਹੁ ਤਕਰਾਈ। ਰਿਪੁ ਗਨ ਪਹੁੰਚੇ ਹੀ ਅਬਿ ਜਾਨੋਂ। ਦੈ ਗੁਲਕਾ ਭੁਰਿ[4] ਹਤਹੁ ਨਿਸ਼ਾਨੋਂ ॥੪॥ ਗੁਰ ਪ੍ਰਤਾਪ ਤੇ ਜਵ ਰਿਪੁ ਬਨੈ[5]। ਆਇ ਸਮੂਹ ਸੁਗਮ ਹੀ ਹਨੈਂ। ਜਿਮ ਹਯ ਲਜਾਇ ਲਗਾਇ ਕਲੰਕ[6]। ਤਿਮ ਲਿਹੁ ਬਿਜੈ ਸੰਘਾਰਿ ਨਿਸ਼ੰਕ' ॥੫॥ ਸੁਨਿ ਉਤਸਾਹ ਭਟਨ ਕੋ ਹੋਵਾ। ਅਧਿਕ ਬੀਰ ਰਸ ਰਿਦੈ ਪਰੋਵਾ। ਜ਼ੀਨ ਸਮੇਤ ਖਰੇ ਹਯ ਰਾਖੇ। ਆਪ ਸਨੱਧਬੱਧ ਰਿਪੁ ਕਾਂਖੇ[7] ॥੬॥ ਇਮ ਸਤਿਗੁਰ ਤਹਿੰ ਕੀਨਸਿ ਡੇਰਾ। ਅਬਿ ਪ੍ਰਸੰਗ ਸੁਨਿ ਤੁਰਕਨਿ ਕੇਰਾ। ਜਬਿ ਬਿਧੀਏ ਹਯ ਕੀਨਿ ਕੁਦਾਵਨ। ਦੁਰਗ ਦਿਵਾਰ ਨਦੀ ਤਰਿ ਜਾਵਨ ॥੭॥ ਸ਼ਾਹ ਸਰਬ ਹੀ ਚਰਿਤ ਨਿਹਾਰੇ। ਹਾਕ ਪੁਕਾਰ ਪੁਕਾਰ ਉਚਾਰੇ[8]। 'ਕਹਾਂ ਭਈ ਤੁਮ ਮਾਰ ਖੁਦਾਇ। ਪ੍ਰਿਯ ਤੁਰੰਗ ਲੈ ਚਲਯੋ ਧਵਾਇ ॥ ੮ ॥ ਤੁਮ ਸਭਿਹਿਨਿ ਕੀ ਅਸਿ ਮਤਿ ਮਾਰੀ। ਨਹਿੰ ਤਸਕਰ ਕੀ ਕੀਨਿ ਚਿਨਾਰੀ[9]। ਜਹਾਂ ਪਾਹਰੂ ਅਰੁ ਨਰ ਕੋਈ। ਸੁਨਹਿ ਸ਼ਾਹੁ ਬਾਨੀ ਦੁਖ ਹੋਈ[10] ॥੯॥ ਉਤਰਹਿ ਤਰੈ ਬਹੁਰਿ ਚਢਿ ਜਾਇ। ਨਹਿੰ ਨਿਕਸਨਿ ਕੋ ਪਾਵਹਿ ਥਾਇ। ਸਭਿ ਪੌਰਨ ਕੋ ਕੁਲਫ ਲਗਾਏ। ਇਤ ਉਤ ਬਿਚਰਹਿ ਬਸ ਨ ਬਸਾਏ ॥ ੧੦ ॥ ਜਥਾ ਬਿਹੰਗ ਪਿੰਜਰੇ ਕੋਇ। ਛੇਰੀਂ ਭਰਮੈ

[1] ਦੇ ਦੋਬਾ ਤੈਬੁ। [2] ਦੋ ਪਿੰਡਾਂ ਦੇ ਨਾਮ ਹਨ। [3] ਸਜਾਕੇ। [4] ਦੇ ਦੇ ਗੋਲੀਆਂ ਭੁਰਕੇ। [5] ਵੈਰੀ ਜੜ ਹੋ ਜਾਣਗੇ। [6] (ਵੈਰੀ ਨੂੰ) ਕਲੰਕ ਲਾ ਕੇ। [7] ਵੈਰੀ ਨੂੰ ਉਡੀਕਦੇ ਹਨ। [8] ਪੁਕਾਰ ਪੁਕਾਰ ਕੇ ਹਾਕਾਂ ਮਾਰਨ ਲੱਗਾ। [9] ਦੁੱਖ ਨਾਲ ਮਿਲੀ।

ਮੁਕਤਿ ਨ ਹੋਇ[1]।ਊਚੈ ਚਢਹਿ ਪੁਕਾਰਤਿ ਭਾਖੈ।ਕ੍ਰਿਖੀ ਮਨੋ ਜਿਮਬੋਲਤਿ ਰਾਖੈ[2] ॥ ੧੧ ॥ ਮਨਹੁ ਗਿਰਨ ਕੇ ਸਿਖਰ ਪਹਾਰੀ। ਉਤਰਨੋ ਜਾਇ ਨ ਕਰਤਿ ਪੁਕਾਰੀ। ਸ਼ਾਹੁ ਜਹਾਂ ਹੁਇ ਕੋਪ ਬਿਸਾਲੇ। ਦੰਭਨਿ ਪੀਸਤਿ ਵਸ ਨਹਿੰ ਚਾਲੇ ॥ ੧੨ ॥ ਮਰਦਤਿ ਹਾਥਨ ਕੋ ਦੁਖ ਭਰੈ। ਲੈ ਲੈ ਨਾਮ ਪੁਕਾਰਨ ਕਰੈ। ਊਚੇ ਬੋਲਤਿ ਲੋਕ ਸੁਨਾਵੈਂ।'ਹਜ਼ਰਤ ਜੀ ! ਕੁਛ ਵਸ ਨ ਵਸਾਵੈ ॥ ੧੩ ॥ ਕਰਹਿੰ ਉਖੇਰਨਿ ਅਬਹਿ ਕਿਵਾਰ। ਨਿਕਸਹਿੰ ਵਹਿਰ ਸਰੈ ਨਹਿੰ ਕਾਰ। ਹਯ ਗੁਲਬਾਗ, ਗਹੈ ਤਿਸ ਕੌਨ। ਜੋ ਪਾਛੈ ਹੀ ਛੋਰਤਿ ਪੌਨ[3] ॥ ੧੪ ॥ ਜ਼ੋਰ ਦਰੋਗੋ ਕਰਿ ਕਰਿ ਬਾਹੂੰ। ਕਰਨੋ ਕਿਵਾਰ ਉਖਾਰਨ ਚਾਹੂੰ। ਨਿਕਸਨੋ ਵਹਿਰ ਸ਼ਾਹੁ ਦਿਸ਼ਿ ਗਯੋ। ਸੰਮਨ ਬੁਰਜ ਕੁਲਫ ਤਹਿੰ ਦਯੋ ॥ ੧੫ ॥ ਲੈ ਕੁਠਾਰ ਕਹੁ ਤੋਰਨੋ ਤਾਰਾ। ਅੰਤਰਿ ਪਹੁੰਚਨੋ ਸ਼ਾਹੁ ਨਿਹਾਰਾ। ਮਹਾਂ ਦੁਖਤਿ ਬਯਾਕੁਲ ਹੁਇ ਰਹਨੋ। ਦੇਖਿ ਦਰੋਗੋ ਕੋ ਤਬਿ ਕਹਨੋ ॥੧੬॥'ਕਹਾਂ ਭਯੋ ਅਚਰਜ,ਮਤਿ ਮੰਦਹੁ!।ਦੰਭ[4] ਨ ਜਾਨਨੋ ਮਿਲਿ ਨਰ ਬ੍ਰਿੰਦਹੁ !। ਬਿਨ ਤਾਰੀ ਤਾਰੈ[5] ਤੁਰਵਾਵਹੁ।ਜਹਿੰ ਕਹਿੰ ਅਧਿਕ ਮਸਾਲ ਜਲਾਵਹੁ ॥੧੭॥ ਸੌਂਧੇ ਮਾਨਵ ਕਿਤਿਕ ਹਕਾਰੇ। ਜਾਰਿ ਮਸਾਲੈਂ ਤੋਰਤਿ ਤਾਰੇ । ਕਹੂੰ ਸ਼ੀਘ੍ਰਤਾ ਅਧਿਕ ਕਰੈਂਤੇ। ਆਗ ਲਗਾਇ ਕਿਵਾਰ ਜਲੈਂਤੇ॥ ੧੮ ॥ ਕਹੂੰ ਕੁਠਾਰਨਿ ਸੋਂ ਕਰਿ ਕਾਟੈਂ। ਛਰਤਿ ਸਰਬ ਹੀ, ਹਜ਼ਰਤ ਡਾਂਟੈ। ਕਹੂੰ ਕੈਧ ਕੋ ਕਰਹਿੰ ਬਿਦਾਰਨ। ਵਸੈ ਜੁ ਨਰ ਸੋ ਕਰੈ ਨਿਕਾਰਨ ॥੧੯॥ ਹੁਤੇ ਕੈਦ ਜਨੁ ਕਰੈ ਖਲਾਸੀ।ਕੋ ਚਲਿ ਜਾਤਿ ਸ਼ਾਹੁ ਕੇ ਪਾਸੀ।ਭਯੋ ਨਗਰ ਮਹਿੰ ਏਕ ਅਚੈਭਾ।ਪਿਖਨੋ ਨ ਅਸ ਕਬਿ ਕੌਤਕ ਦੈਭਾ ॥੨੦॥ ਜਾਗ ਪਰੇ ਸਗਰੇ ਨਰ ਨਾਰੀ। ਠੌਰ ਠੌਰ ਰੌਰਾ ਪਰਿ ਭਾਰੀ।'ਕਹਾਂ ਭਯੋ?'ਬੁਝਤਿ ਕੋ ਖਰੋ।ਕੋ ਕੋ ਲਖੈਂ, ਬਤਾਵਨ ਕਰੋ॥੨੧॥ਹੁਤੇ ਸਮੀਪੀ ਸੋ ਚਲਿ ਗਏ। ਸ਼ਾਹੁ ਜਹਾਂ ਕੋ ਬੂਝਤਿ ਭਏ। 'ਕਹਹੁ ਉਪਾਇ ਕੌਨ ਬਨਿ ਆਵੈ ? । ਲੈ ਅਬਿ ਗਯੋ ਨ ਪਕਰਨੋ ਜਾਵੈ॥੨੨॥ਗ੍ਰਾਮ ਨਾਮ ਅਰੁ ਜੋ ਗੁਰ ਥਲੀ। ਕਹਿ ਇਹੁ ਗਯੋ ਲਖਹੁ ਬਹੁ ਭਲੀ[6]। ਅੰਧਕਾਰ ਫੈਲਨੋ ਨਿਸ ਮਹਾਂ। ਅਬਿ ਹਯ ਤਸਕਰ ਪ੍ਰਾਪਤਿ ਕਹਾਂ' ॥੨੩॥ ਸੁਨਤਿ ਸ਼ਾਹੁ ਬਹੁ ਰਿਸ

[1]ਇਹ ਤੁਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੈ। ਅਰਥ ਹੈ:-(ਜਿਵੇਂ ਪਿੰਜਰੇ ਪਿਆ ਪੰਛੀ ਪਿੰਜਰੇ ਦੇ) ਛੇਕਾਂ ਵਿਚ (ਸਿਰ ਦੇ ਦੇ) ਫਿਰਦਾ ਹੈ, ਉਹ ਛੁੱਟ ਨਹੀਂ ਸਕਦਾ। [2]ਖੇਤੀ ਦਾ ਰਾਖਾ। [3]ਬਨਾਉਟ। [4]ਕੁੰਜੀਆਂ ਤੋਂ ਬਿਨਾ (ਜੇ) ਜੰਦਰੇ ਹਨ। [5](ਇਹ) ਵੀ ਬੜੀ ਚੰਗੀ ਗੱਲ ਜਾਣੋ।

ਕਰਿ ਕਹਯੋ। 'ਕਿਨਹੂੰ ਸੁਮਤਿ ਕਰਿ ਚੋਰ ਨ ਲਹਯੋ। ਕੇਤਿਕ ਦਿਵਸ ਅਗਾਰੀ ਰਹਯੋ। ਅਬਿ ਲੇ ਗਯੋ ਚਿਦਾ ਮਮ ਦਹਯੋ ॥ ੨੪ ॥ ਸਰਬ ਲੋਕ ਕਰਿ ਕੈ ਮਤਿ ਮੰਦੇ। ਲੇ ਗਮਨਯੋ ਮਮ ਤੁਰੰਗ ਬਿਲੰਦੇ। ਅਬਿ ਤੇ ਹੋਤਿ ਉਪਾਵ ਨ ਕੋਈ। ਗਯੋ ਸੁ ਗਯੋ ਨ ਪ੍ਰਾਪਤਿ ਹੋਈ ॥੨੫॥ ਹੌਤਿ ਪ੍ਰਾਤਿ ਕੈ ਚਢਤਿ ਸਿਧਾਰੌਂ।ਕੈ ਗੁਰ ਗਹੌਂ ਕਿ ਰਣ ਕਰਿ ਮਾਰੌਂ। ਮੁਝ ਤੇ ਭ੍ਰਾਸ ਨਹੀਂ ਕਬਿ ਕਰੈ। ਲਰਨ ਹੇਤੁ ਸਭਿ ਥਲ ਅਰਿ ਪਰੈ ॥੨੬॥ ਅਬਿ ਕੇ ਲਸ਼ਕਰ ਲੇ ਕਰਿ ਭਾਰਾ। ਗਹੌਂ ਕਿ ਮਾਰੌਂ, ਬਨੌਂ ਸੁਖਾਰਾ'। ਇੱਤ ਮਾਦਿਕ ਬਕਬਾਦ ਕਰੰਤਾ। ਰਿਸ ਅਗਨੀ ਤੇ ਮਨਹੁ ਜਰੰਤਾ ॥ ੨੭ ॥ ਸਭਿ ਲੋਕਨਿ ਕੋ ਕਹਯੋ 'ਸਿਧਾਵੋ'। ਪ੍ਰਾਤਿ ਹੋਤਿ ਤਯਾਰੀ ਕਰਿਵਾਵੋ'। ਇਮ ਸੁਨਿ ਗਮਨੇ ਸਭਿ ਨਿਜ ਧਾਮੂ। ਪਰੇ ਸੁਪਤਿ ਹ੍ਵੈ ਕੀਨਿ ਅਰਾਮੂ ॥ ੨੮ ॥ ਭਈ ਪ੍ਰਭਾਤਿ ਸ਼ਾਹੁ ਰਹਿ ਜਾਗਾ[2]। ਪਲਕ ਬਿਲੋਚਨ ਕੈ ਨਹਿੰ ਲਾਗਾ[3]। ਨਿਤ ਨਵੀਨ ਸੋ ਪਾਲਨਿ[4] ਜਾਮਾ। ਪਹਿਰਤਿ ਸੁਖਮ ਅਤਿ ਅਭਿਰਾਮਾ ॥ ੨੯ ॥ ਸੰਧਯਾ ਲਗਿ ਸੋ ਢਟਿ ਕਰਿ ਜਾਇ। ਅਗਲੇ ਪ੍ਰਾਤਿ ਨਵੇਂ ਪੁਨ ਪਾਇ।ਆਮਖਾਸ[5] ਮਹਿੰ ਚਲਿ ਕਰਿ ਆਯੋ।ਬੈਠਤਿ ਗਨ ਉਮਰਾਵ ਬੁਲਾਯੋ ॥ ੩੦ ॥ ਸੁਨਿ ਆਇਸੁ ਕੋ ਸਭਿ ਚਲਿ ਆਏ। ਬਡੇ ਬਡੇ ਜਾਮੇ ਗਰ ਪਾਏ।ਹੁਤੇ ਦਿਵਾਨ ਮੁਸਾਹਿਬ ਜੋਈ। ਮਹਾਂ ਸੁਭਟ ਕਹਿਲਾਵਤਿ ਕੋਈ ॥ ੩੧ ॥ ਹੁਤੇ ਸਲਾਹੀ ਬਾਕ ਪ੍ਰਬੀਨ[6]। ਤਸਲੀਮਾਤ ਆਨਿ ਗਨ ਕੀਨਿ[7]। ਬਸਤ੍ਰ ਬਿਭੂਖਨ ਪਹਿਰੇ ਤਨ ਮੈਂ। ਜਰਤਿ ਜਵਾਹਰ ਜ਼ਾਹਰ ਗਨ ਮੈਂ[8] ॥ ੩੨ ॥ ਸਤਿਗੁਰ ਸਿਖ ਵਜ਼ੀਰ ਖਾਂ ਆਯੋ। ਸੁਮਤਿਵੰਤਿ ਬਡ ਸਿਦਕ ਕਮਾਯੋ। ਲਗੀ ਕਚਹਿਰੀ ਚਾਰਹੁ ਕੋਦ। ਬੈਠਯੋ ਹਜ਼ਰਤ ਹੀਨ ਪ੍ਰਮੋਦ[9] ॥੩੩॥ ਅਤਰਨਿ ਕੀ ਛੂਟੀ ਮਹਿਕਾਰ। ਚਹੁੰ ਦਿਸ਼ਿ ਧਰੀ ਆਨਿ ਗੁਲਜ਼ਾਰ[10]। ਚਾਮੀਕਰ ਤੇ ਚਿੱਤ੍ਰਤਿ ਥਾਨ। ਤਿਸ ਹੇਰੇ ਉਰ ਹਰਖ ਮਹਾਨ ॥ ੩੪ ॥ ਕਹਯੋ ਸ਼ਾਹੁ 'ਸਭਿ* ਸੁਮਤਿ ਪ੍ਰਬੀਨ !। ਕਿਨਹੁੰ ਨ ਕਪਟ ਪਰਖਿਬੋ ਕੀਨਿ ?। ਇਕ ਹਯ ਲੀਨਿ ਬਨਯੋ ਘਸਿਆਰੋ।ਕੈਫ ਪਿਲਾਇ ਕਰੋ ਮਤਵਾਰੋ ॥੩੫॥ ਸੋ ਤੋ

---

[1]ਜਾਓ। [2]ਸਵੇਰ ਹੋਈ (ਤਕ) ਸ਼ਾਹ ਜਾਗਦਾ ਰਹਿਆ। [3]ਨੇਤ੍ਰਾਂ ਦੀ ਪਲਕ ਨਾ ਲੱਗੀ। [4]ਸੋ ਪੱਲਿਆਂ ਦਾ। [5]ਮੁਰਾਦ ਹੈ ਉਸ ਦੀਵਾਨ ਤੋਂ ਜਿੱਥੇ ਸਭ ਅਹਿਲਕਾਰ ਵੱਡੇ ਛੋਟੇ ਤੇ ਦੂਸਰੇ ਲੋਕ ਆ ਸਕਦੇਹਨ। [6]ਸਲਾਹ ਦੇਣ ਵਿਚ ਜੋ ਚਤੁਰ ਸਨੀ' ਸਾਰਿਆਂ ਨੇ ਆਕੇ ਸਲਾਮ ਕੀਤੀ। [7]ਸਾਰੇ (ਗਹਿਣਿਆਂ)ਵਿਚ ਜਵਾਹਰ ਜੜੇ ਹਨ। [8]ਨਾਖੁਸ਼, ਉਦਾਸ। [9]ਭਾਵ ਗੁਲਦਸਤੇ।*ਪਾਃ—ਸੁਨਿ।

ਗਯੋ ਅਚਾਨਕ ਜਾਨਹੁ। ਦੂਸਰ ਕੋ ਬਡ ਅਚਰਜ ਮਾਨਹੁ। ਜ਼ੀਨ ਪਾਇ ਹਮ ਆਪਹੁ ਦੀਨੋ। ਨਹਿ ਕਿਮ ਹੂੰ ਕਿਨ ਪਰਖਨਿ ਕੀਨੋ ॥ ੩੬ ॥ ਹੋਰਹੁ ਤਸਕਰ ਕੇਰ ਦਿਲੇਰੀ। ਬਿਨ ਡਰ ਲੇ ਗਮਨਨੋ ਜੁਗ ਬੇਰੀ[1]। ਸੁਨਨੋ ਨ, ਹਮ ਨੇ ਆਂਖ ਨਿਹਾਰਾ। ਕੀਨਿ ਕਪਟ ਹਮ ਸਭਿਨਿ ਮਝਾਰਾ ॥ ੩੭ ॥ ਬੋਲਤਿ ਬਾਤ ਕਰਤਿ ਲੇ ਗਯੋ। ਹਮਹੁ ਕੈਦ ਸਮ ਠਾਨਤਿ ਭਯੋ। ਚਢਿ ਤੁਰੰਗ ਪਰ ਸਗਲ ਬਤਾਏ[2]।–ਹਰਿਗੋਬਿੰਦ ਗੁਰ ਹਯ ਨਿਕਰਾਏ[3]–॥੩੮॥ ਜੰਗਲ ਬਿਖੈ ਗ੍ਰਾਮ ਕੋ ਰੂਪਾ। ਭਹਿ ਲੇ ਪਹੁੰਚੇ ਤੁਰੰਗ ਅਨੂਪਾ। ਅਬਿ ਨਹਿ ਬਿਲਮ ਸੁਹਾਵਤਿ ਮੋਹੀ। ਤਯਾਰੀ ਕਰਹੁ ਸ਼ੀਘ੍ਰ ਜਿਮ ਹੋਹੀ ॥੩੯॥ ਜ਼ੀਨ ਜਵਾਹਰ ਜ਼ਾਹਰ ਜਰੇ। ਪ੍ਰਿਥ ਹਯ ਸਹਿਤ ਨਿਕਾਰਨਿ ਕਰੇ। ਜਬਿ ਲੌ ਗੁਰ ਕੋ ਗਹੌਂ ਕਿ ਮਾਰੌਂ। ਤਬਿ ਲੌ ਨਿੰਦ੍ਰਾ ਨਹਿ ਸੁਖ ਧਾਰੌਂ ॥੪੦॥ ਕਹਹੁ ਅਰੂਢਹਿ ਲਸ਼ਕਰ ਸਾਰਾ। ਜਬਰ ਜੰਜੈਲ, ਜੰਮੂਰਨ ਵਾਰਾ। ਦਿਹੁ ਸਭਿ ਕੋ ਬਾਰੂਦ ਰੁ ਗੋਰੀ। ਤੋਪ ਸਮੂਹ ਚਲਹਿ ਗੁਰ ਓਰੀ[4] ॥੪੧॥ ਜਹਿ ਕਹਿ ਕਹਿਤਿ ਫਿਰੈਂ ਹਲਕਾਰੇ। 'ਸਾਮਾਂ ਜੰਗ[5] ਲੇਹੁ ਕਰਿ ਤਯਾਰੇ'।ਨਿਜ ਨਿਜ ਦਲ ਮੈਂ ਸਭਿਹਿਨਿ ਦੀਨਿ। ਗੋਰੀ ਅਰੁ ਬਾਰੂਦ ਮਹੀਨ ॥ ੪੨ ॥ ਚਢਨਿ ਹੇਤੁ ਹਜ਼ਰਤ ਅਸਵਾਰੀ।ਸੁਨਿ ਆਇਸੁ ਤਤਛਿਨ ਕਰਿ ਤਯਾਰੀ। ਇਤ ਉਤ ਦੌਰੇ ਮਾਨਵ ਫਿਰੈਂ। ਰਣ ਕੀ ਸਭਿ ਬਿਧਿ ਤਯਾਰੀ ਕਰੈਂ॥੪੩॥ ਹਲਾਚਾਲ ਲਵਪੁਰਿ ਮਹਿ ਹੋਈ। 'ਭਯੋ ਅਚੰਭਾ' ਭਾਖਤਿ ਕੋਈ। 'ਪ੍ਰਥਮ ਹਯਨਿ ਕੀ ਸੋ ਬਿਧਿ ਭਈ।ਸ਼ਾਹੁ ਚਢਨਿ ਤਯਾਰੀ ਅਬਿ ਲਈ॥੪੪॥ ਨਹਿ ਸੁਧ ਕਿਸ ਕੋ ਕਜਾ ਹੁਇ ਜਾਇ।ਦੁਹਿ ਦਿਸ਼ ਭੇਰ ਪਰਹਿ ਸਮੁਦਾਇ। ਉਤ ਸ਼੍ਰੀ ਨਾਨਕ ਕੋ ਘਰ ਭਾਰੀ। ਜਿਨ ਕੀ ਅਜ਼ਮਤ ਕਿਹ ਨ ਸਹਾਰੀ ॥ ੪੫ ॥ ਇਤ ਸਭਿ ਦੇਸ਼ਨਿ ਕੋ ਬਡ ਮਾਲਿਕ। ਕਈ ਲਾਖ ਲਸ਼ਕਰ ਜਿਸ ਤਾਲਿਕ[6]। ਜਹਾਂਗੀਰ ਤੇ ਰਾਖਨੋ ਰੰਗ। ਇਹ ਬਿਗਰਨੋ ਸ਼੍ਰੀ ਸਤਿਗੁਰ ਸੰਗ ॥੪੬॥ ਨਹੀਂ ਆਦਿ ਤੇ ਕਿਮ ਬਨਿ ਆਈ। ਰਖੀ ਨ ਗੁਰ ਘਰ ਕੀ ਬਡਿਆਈ। ਛੀਨ ਲੀਨਿ ਹਯ ਪੂਰਬ ਸ਼ਾਹੁ।ਤਬਿ ਤੇ ਭਾ ਬਿਰੋਧ ਇਨ ਮਾਂਹੁ ॥ ੪੭ ॥ ਸ਼੍ਰੀ ਹਰਿਗੋਵਿੰਦ ਚਾਰੁ ਛਬੀਲਾ। ਪੀਰ ਮੀਰ ਬਡ ਬੀਰੁ ਹਠੀਲਾ।ਬਾਜ ਰੁ ਬਾਜੀ[7] ਲੀਨਿ ਸੁ ਛੀਨਿ। ਨਿਜ ਤੁਰੰਗ ਕੇ ਪਲਟਾ

[1]ਦੋਨੋਂ ਵੇਰੀ। [2]ਸਾਰੀ (ਗਲ ਉਸ ਨੇ) ਦੱਸੀ। [3]ਘੋੜੇ ਫੜਵਾਏ। [4]ਜੰਗ ਦਾ ਸਾਮਾਨ। [5]ਤਅੱਲਕ ਵਿਚ, ਭਾਵ ਅਧੀਨ। [6]ਬਾਜ਼ ਅਤੇ ਘੋੜਾ।

ਕੀਨਿ' ॥੪੯॥ ਪੁਰਿ ਮਹਿੰ ਨਰ ਨਾਰੀ ਸਭਿ ਕਹੈਂ। 'ਲਰਹਿੰ ਮਹਾਂ ਜੁਰ[1]' ਸਗਲੇ ਲਹੈਂ। ਇਮ ਤਮਾਰੀ ਸਾਰੀ ਕਰਿ ਭਾਰੀ। ਚਹਤਿ ਸ਼ਾਹੁ ਚੜ੍ਹਿਬੋ ਰਿਸ ਧਾਰੀ॥ ੪੯ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਸ਼ਾਹ ਤਮਾਰੀ' ਪ੍ਰਸੰਗ ਬਰਨਨੰ ਨਾਮ ਚਤਵਾਰਿੰਸਤੀ ਅੰਸੁ ॥ ੪੦ ॥

੪੧. [ਲਲਾਬੇਗ ਦੀ ਚੜ੍ਹਾਈ।]

ਦੋਹਰਾ ॥ ਤਬਿ ਵਜ਼ੀਰ ਖਾਂ ਦੇਖਿ ਕਰਿ:ਤਮਾਰੀਹਜ਼ਰਤਕੀਨਿ।ਕਿੰਚਬੇਗ* ਕਹਿ ਆਦਿ ਕੁਛ ਨਿਜ ਮਸਲਤ ਮਹਿੰ ਲੀਨਿ[2] ॥ ੧ ॥ ਚੌਪਈ ॥ 'ਕਸੋਂ ਨ ਬਿਚਾਰਹੁ ਜਿਤਿਕ ਨਜੀਕੀ ?। ਤਮਾਰੀ ਨਹੀਂ ਸ਼ਾਹੁ ਕੀ ਨੀਕੀ।ਹਮ ਇਸ ਕੇ ਹੈਂ ਸਭਿ ਸੁਖਦਾਈ। ਕਸੋਂ ਨ ਕਹਹੁ ਇਸ ਰਖਹੁ ਹਟਾਈ॥੨॥ ਸ਼੍ਰੀ ਨਾਨਕ ਘਰ ਅਜ਼ਮਤ ਭਾਰੀ। ਤਿਨ ਸੋਂ ਕਰੇ ਜੰਗ, ਹੁਇ ਹਾਰੀ'। ਕਰਿ ਸੰਗੀ ਸਭਿ ਸ਼ਾਹੁ ਸਲਾਹੀ[3]।ਕਹੀ ਮਿਟਹਿ ਜਿਸ ਤੇ ਕਿਮ ਨਾਂਹੀ[4]॥੩॥ ਹਾਥਨਿ ਜੋਰਿ ਗੁਜ਼ਾਰਤਿ ਅਰਜ਼ੀ। 'ਕਰੀ ਹਜ਼ੂਰ ਜਾਨ ਕੀ ਮਰਜ਼ੀ। ਸੋ ਆਛੀ ਨਹਿ ਸਭਿਨਿ ਬਿਚਾਰੀ। ਤੁਮਰੋ ਚਢਨਿ ਅਹੈ ਅਤਿ ਭਾਰੀ ॥ ੪ ॥ ਬ੍ਰਿੰਦ ਬਲਾਇਤ ਲਿਖਸੋ ਸਿਧਾਰੇ। ਸਗਰੇ ਤੁਮਰੇ ਕਰਮ ਬਿਚਾਰੇਂ। ਗੁਰ ਢਿਗ ਅਲਪ ਥਾਹਨੀ ਰਹੈ। ਤੁਮ ਕੋ ਮਾਲਿਕ ਮੁਲਖਨਿ ਕਹੈਂ ॥੫॥ ਹੋਹਿ ਬਰੋਬਰ ਤੌ ਬਨਿ ਆਵੈ। ਨਾਂਹਿ ਤ ਲਰਿਬੋ ਸੈਨ ਪਠਾਵੈ। ਜੇ ਅਜ਼ਮਤ ਕਰਿ ਗੁਰੂ ਭਜਾਵੈ। ਹਜੋਂ[5] ਆਪ ਕੀ ਜਗਤ ਅਲਾਵੈ॥੬॥ ਦੁਰਗਾ ਸਮੀਪ ਨ ਗੁਰ ਕੇ ਕੋਈ। ਜਿਸ ਹਿਤ ਬਡੇ ਜਤਨ ਕੋ ਜੋਈ'। ਕਿੰਚਬੇਗ* ਤਬਿ ਗਿਰਾ ਬਖਾਨੀ। 'ਕਹਤਿ ਵਜ਼ੀਰ ਖਾਨ ਹਿਤ ਠਾਨੀ ॥ ੭ ॥ ਹਮ ਸਭਿ ਰਾਵਰ ਕੇ ਸੁਖਦਾਈ। ਬਿਗਰਤਿ ਕਾਰ ਸਹੀ ਨਹਿੰ ਜਾਈ। ਰਿਸ ਕਰਿ ਆਪ ਚਢਨਿ ਕੋ ਚਹੈਂ। ਲਖਹਿੰ ਅਨੁਚਿਤੀ ਕਸੋਂ ਨਹਿੰ ਕਹੈਂ'॥੮॥ ਸ਼ਾਹੁ ਸਮੀਪੀ ਅਪਰ ਜਿ ਸਾਰੇ। ਬਾਕ ਵਜ਼ੀਰ ਖਾਨ ਸਤਿਕਾਰੇ। 'ਰਾਵਰ ਚਢਹੁ ਬਿਚਾਰਨ ਕਰਿਕੈ। ਲਾਇਕ ਅਨਲਾਇਕ ਉਰਿ ਧਰਿਕੈ ॥ ੯ ॥ ਤਨ ਤੁਮਰੇ ਕੀ ਹਮ ਸੁਖ ਚਹੈਂ। ਉਤ ਅਜ਼ਮਤ ਜੁਤਿ ਗੁਰ ਘਰ ਲਹੈਂ'। ਬਾਕ ਵਜ਼ੀਰ ਖਾਨ ਪੁਨ ਕਹਸੋ। 'ਲਸ਼ਕਰ ਪਠਹੁ ਜਿਤਿਕ ਚਿਤ

---

[1]ਭਾਵ ਦੋਹਾਂ ਦਾ ਭਿਆਨਕ ਜੰਗ ਹੋਵੇਗਾ। [2]ਕਿੰਚਬੇਗ ਨੂੰ ਪਹਿਲੋਂ ਕੁਝ ਕਹਿਕੇ ਆਪਣੀ ਸਲਾਹ ਵਿਚ ਲੈ ਲਿਆ। [3]ਸਾਰੇ ਸ਼ਾਹ ਦੇ ਸਲਾਹਕਾਰ ਸੰਗੀ ਕਰ ਲਏ। [4]ਜਿਸਤਰ੍ਹਾਂ ਕਿ ਕਹੀ (ਗਲ) ਕਿਵੇਂ ਭੀ ਨਾ ਮਿਟੇ। ਭਾਵ ਐਸੇ ਤ੍ਰੀਕੇ ਨਾਲ ਸਮਝਕੇ ਬਾਦਸ਼ਾਹ ਨੂੰ ਕਹਿਣ ਕਿ ਉਹ ਮੰਨ ਜਾਵੇ। [5]ਨਿੰਦਿਆ [ਫਾ:, ਹਜੋ]। *ਪਾ:—ਕਿਲਚਬੇਗ।

ਚਹਨੋ ॥੧੦॥ ਬਹੁ ਤੋਪਨ ਕੋ ਨਹੀਂ ਪਠਾਵਹੁ। ਥੋਰੀ ਪਠਹੁ ਸੰਗ ਭਟ ਲਾਵਹੁ। ਨੰਗੀ ਤੋਗ ਰਖਾਵਹੁ ਬੀਰਾ। ਆਨਿ ਉਠਾਵਹਿ ਜੋ ਬਰ ਬੀਰਾ[1]॥ ੧੧ ॥ ਸੋ ਚਢਿ ਜਾਇ ਗੁਰੂ ਕੇ ਉਪਰ। ਲਰਹਿ ਮਰਹਿ ਕਟਿ ਕਰਿ ਰਣ ਭੂ ਪਰ। ਪੀਛੇ ਲਖਹੁ ਕਰਹੁ ਜਿਮ ਲਾਇਕ। ਤੁਮ ਹੋ ਸਰਬ ਜਗਤ ਕੇ ਨਾਇਕ[2] ॥ ੧੨ ॥ ਸ਼ਾਹੁ ਜਹਾਂ ਸੁਨਿ ਕਰਿ ਇਨ ਬਾਨੀ। ਆਛੀ ਜਾਨਿ ਲੀਨਿ ਮਨ ਮਾਨੀ। ਸੈਨਾਪਤਿ ਉਮਰਾਵ ਬੁਲਾਏ।ਪਹੁੰਚੇ ਸੁਨਤਿ ਹੁਕਮ ਸਮੁਦਾਏ ॥੧੩॥ ਸਭਾ ਬਿਸਾਲ ਗਈ ਭਰਿ ਸਾਰੀ। ਗਨ ਉਮਰਾਵ ਬਡੇ ਹੰਕਾਰੀ।ਤਬਹਿ ਸ਼ਾਹੁ ਤਰਵਾਰ ਨਿਕਾਰੀ।ਧਰ ਬੀਰੰ[3]ਕੋ ਸਹਤ ਅਗਾਰੀ ॥ ੧੪ ॥ ਖਰੋ ਅਰਜ਼ ਬੇਗੀ[4] ਤਿਸ ਥਾਨੈ। ਨਾਮ ਸਲਾਬਤ ਖਾਨ ਬਖਾਨੈ। ਸਭਿਨਿ ਸੁਨਾਵਤਿ ਐਸੇ ਕਹਨੋ। 'ਗੁਰ ਅਰਿ ਹਜ਼ਰਤ ਜੀਤਨਿ ਚਹਨੋ ॥੧੫॥ ਗਹਿ ਆਨਹੁ ਕੈ ਰਣਿ ਕਰਿ ਮਾਰਹੁ। ਤਿਨ ਤੇ ਅਧਿਕ ਜਿ ਓਜ ਨਿਹਾਰਹੁ। ਨਗਨ ਤੋਗ ਸੋ ਲੇਹੁ ਉਠਾਈ। ਪਾਨਨ ਬੀਰਾ ਮੁਖ ਚਰਬਾਈ[5] ॥੧੬॥ ਗੁਰ ਪ੍ਰਤਾਪ ਕੋ ਜਾਨਤਿ ਜੋਈ। ਠਾਂਢੇ ਧਾਰਿ ਤੁਸ਼ਨੀ ਤੋਈ। ਪ੍ਰਥਮ ਜੁੱਧ ਮਹਿੰ ਬਲ ਧਰਿ ਮਾਰੇ। ਜਿਨਹੁੰ ਸੁਨਨੋ ਸੋ ਨਹਿੰਨ ਉਠਾਰੇ ॥ ੧੭ ॥ ਲਲਾ ਬੇਗ ਕਾਬਲ ਠਕੁਰਾਈ[6]। ਸੋ ਗਰਬਤਿ ਚਿਤ ਲੀਨਿ ਉਠਾਈ। ਗਹਿ ਤਰਵਾਰ ਮਯਾਨ ਕੋ ਕੀਨਾ।ਪਾਨਨਿ ਬੀਰਾ ਚਰਬ ਸੁ ਲੀਨਾ ॥ ੧੮ ॥ ਪ੍ਰਥਮ ਜੁ ਹਥ ਕਾਬਲ ਤੇ ਲਸ਼ਾਯੋ। ਮਗ ਮਹਿੰ ਸਿਖ ਕਰਿ ਜਤਨ ਛੁਪਾਯੋ। ਆਵਤਿ ਇਸਨੇ ਹੀ ਲਖਿ ਲੀਨਿ। ਲਿਖਿ ਕਰਿ ਹਜ਼ਰਤ ਕੌ ਸੁਧ ਦੀਨਿ ॥ ੧੯ ॥ ਕਰੀ ਅਵੱਗਯਾ ਸ਼੍ਰੀ ਗੁਰ ਕੇਰੀ। ਹਤਨਿ ਹੇਤੁ ਇਸ ਕੀ ਮਤਿ ਪ੍ਰੇਰੀ। ਲਖੀ ਸ਼ਾਹੁ ਤਰਵਾਰ ਉਠਾਈ।ਦੀਨੋ ਸਿਰੇ ਪਾਉ ਬਡਿਆਈ ॥ ੨੦॥ ਕੰਚਨ ਲਿਪਤਿ ਜਰੇ ਬਿਚ ਹੀਰੇ। ਦਈ ਤੁਰੰਗ ਕਹੇ ਬਚ ਧੀਰੇ। ਬਹੁ ਮੋਲਾ ਇਕ ਦਿਯੋ ਤੁਰੰਗ। ਕੰਚਨ ਕਟਕ[7] ਜਵਾਹਰ ਸੰਗ ॥ ੨੧ ॥ ਕਲਗ਼ੀ ਜਿਗਾ ਬਖਸ਼ਿ ਕਰਿ ਦੀਨਿ। ਹਿਤ ਸੁੰਘਰ ਕੇ ਹਰਖਤਿ ਕੀਨਿ।ਕਹਨੋ ਸ਼ਾਹੁ'ਲੀਜੈ ਦਲ ਭਾਰੇ।ਜਾਨਿ ਨ ਦੀਜੈ

[1]ਨੰਗੀ ਤੋਗ (ਉਤੇ) ਬੀੜਾ (ਪਾਨ ਦਾ) ਰਖਵਾਓ, ਜੋ ਬੀਰ ਹੈ ਆਕੇ ਚੁੱਕੇ। ਭਾਵ ਜੋ ਮਰਨ ਮਾਰਨ ਨੂੰ ਤਿਆਰ ਹੋਵੇ। [ਇਕ ਪੁਰਾਣੀ ਰਸਮ ਹੁੰਦੀ ਸੀ ਕਿ ਪਾਨ ਦਾ ਬੀੜਾ ਸੁਕਾ ਵਿਚ ਰੋਖਕੇ ਕਹਿਣਾ ਕਿ ਜੋ ਕੰਮ ਸਿਰੇ ਚਾੜ੍ਹਨ ਦਾ ਜ਼ਿੰਮਾ ਲਵੇ ਮੋਰਚਾ ਲਵੇ। ਜੋ ਬੀੜਾ ਚਾ ਲੈਂਦਾ ਸੀ ਸੋ ਮਾਰਨ ਮਰਨ ਤਕ ਜਾਂਦਾ ਸੀ]। [2]ਪਾਨ ਦੀ ਗਿਲੌਰੀ। [3]ਭਾਵ ਅਰਜ਼ ਕਰਨ ਵਾਲਾ। [4]ਕਾਬਲ ਪਰ ਹੁਕਮ ਕਰਨ ਵਾਲਾ ਸੀ। [5]ਸੋਨੇ ਦੇ ਕੜੇ।

ਬਿਨ ਅਰਿ ਮਾਰੇ ॥੨੨॥ ਜੋ ਗੁਰੁ ਗਹਨੋ ਜਾਇ ਤੌ ਆਛੋ। ਪੁਨ ਮਾਰਨ ਕੌ ਨਾਂਹਿਨ ਬਾਂਛੋ।ਚਹੁੰ ਓਰ ਤੇ ਲੀਜੈਘੇਰਾਗਹਿਲੀਜੈਮਿਲਿਕੈਇਕਬੇਰ॥੨੩॥ ਜੋ ਆਨੈ[1] ਮਨਸਬ ਲਿਹੁ ਦੂਨਾ।ਅਬਿ ਤੇ ਕਰਿ ਹੌਂ ਮਾਨ ਚਊਨਾ।ਭਾਜ ਨ ਜਾਇ ਕਹੂੰ ਲੇ ਘੋਰੇ।ਪਰਹੁ ਅਚਾਨਕ ਰਣ ਕਰਿ ਘੋਰੇ[2] ॥੨੪॥ ਸੁਨਿ ਕਰਿ ਬੋਲਤਿ ਭਾ ਬਡ ਮਾਨੀ। 'ਕਹਾਂ ਗੁਰੂ ਹੈ ਮਮ ਅਗਵਾਨੀ। ਏਕ ਬਾਰ ਭੀ ਹੇਰਨਿ ਪਾਵੌਂ।ਗਹਿ ਲੈਹੌਂ ਜੀਵਤਿ,ਨਤੁ ਘਾਵੌਂ[3]॥੨੫॥ਲਲਾਬੇਗ ਕੋ ਭ੍ਰਾਤ ਖਰੋ ਹੈ। ਹਜ਼ਰਤ ਕੀ ਭਿ ਦ੍ਰਿਸ਼ਟਿ ਪਰੋ ਹੈ। ਕੰਬਰ ਬੇਗ ਨਾਮ ਤਿਹ ਲੀਨਾ। ਦਾਨ ਮਾਨ ਦੇ ਕਰਿ ਸੰਗ ਕੀਨਾ ॥੨੬॥ ਦੋਇ ਪੁੱਤ੍ਰ ਸੋ ਨਿਕਟਿ ਖਰੋ ਹੈਂ। ਤਿਨ ਕੋ ਭੀ ਪਿਖਿ ਸੰਗ ਕਰੇ ਹੈਂ। 'ਕਾਸਮ ਬੇਗ ਸ਼ੈਮਸਾ ਬੇਗ!। ਤੁਮ ਭੀ*ਗਮਹੁ ਸੰਗ ਕਰਿ ਬੇਗ[4]' ॥ ੨੭ ॥ ਬੇਗਲਲਾ ਭਗਨੀ ਕੋ ਨੰਦ। ਸਭਿ ਤੇ ਜਿਸ ਕੋ ਦੇਹਿ ਬਿਲੰਦ। ਬਕਰਾ ਇਕ ਹਲਾਲ ਕਰਿ ਖਾਵੈ। ਕਿਤਿਕ ਅੰਨ ਜੁਤਿ ਤਬਿ ਤ੍ਰਿਪਤਾਵੈ॥੨੮॥ਲਘੁ ਘਟਕਾ ਸਮ[5]ਸਿਰ ਜਿਸ ਕੇਰਾ।ਸਭਿ ਮਹਿੰ ਗਿਨੀਅਤਿ ਓਜ ਬਡੇਰਾ।ਗਹੇ ਰਜਤਪਣਹਰਫਮਿਟਾਵੈ। ਸਿਪਰ ਚੀਰ ਕਰਿ ਦੋਇ ਬਨਾਵੈ ॥ ੨੯ ॥ ਇੱਤਯਾਦਿਕ ਬਡ ਬਲ ਜਿਸ ਮਾਂਹੀ। ਹਜ਼ਰਤ ਕਹਯੋ ਹੇਰਿ ਕਰਿ ਤਾਂਹੀ। 'ਤੂੰ ਮਾਤੁਲ ਕੇ ਸੰਗ ਸਿਧਾਰੋ। ਛੀਲ ਦਰਾਜ਼,ਗੁਰੂ ਗਹਿ ਮਾਰੋ' ॥ ੩੦ ॥ ਅਧਿਕ ਕਠੋਰ ਕਮਾਨ ਮੰਗਾਈ। ਜੁਗ ਤਰਕਸ਼ ਤੀਰਨਿ ਭਰਿਵਾਈ। ਬਸਤ੍ਰ ਬਿਭੂਖਨ ਜੁਤਿ ਬਹੁ ਦੀਨਿ। ਮਾਨ ਬਡੋ ਹਜ਼ਰਤ ਨੇ ਕੀਨਿ ॥ ੩੧ ॥ ਪੰਚਹੁੰ ਬੀਰਨ ਕੋ ਸਨਮਾਨਾ। ਲਸ਼ਕਰ ਦੀਨੋ ਸੰਗ ਮਹਾਨਾ। ਸੁਭਟ ਸਹੰਸ੍ਰ ਪੰਚ ਅਰੁ ਤੀਸ। ਕਰੇ ਸੰਗ ਕਹਿ ਤੁਰਕਨ ਈਸ[6] ॥ ੩੨ ॥ ਲੈ ਬਡਿਆਈ ਨਿਕਸਨੋ ਬਾਹਿਰ। ਲਾਖਹੁੰ ਨਰ ਮੈਂ ਹੋਯਸਿ ਜ਼ਾਹਰ। 'ਲਲਾਬੇਗ ਸ਼੍ਰੀ ਗੁਰ ਪਰ ਚਢਿਓ। ਬਡੋ ਬਿਰੋਧ ਸ਼ਾਹੁ ਸੰਗ ਬਢਿਓ' ॥ ੩੩ ॥ ਨਿਜ ਲਸ਼ਕਰ ਮੈਂ ਦਿਯੋ ਨਗਾਰਾ। ਸੁਨਿ ਕਰਿ ਤਯਾਰ ਹੋਇ ਦਲ ਸਾਰਾ। ਸਭਿਹਿਨਿ ਜ਼ੀਨ ਤੁਰੰਗਮ ਡਾਰੇ। ਬਸਤ੍ਰ ਸ਼ਸਤ੍ਰ ਤੂਰਨ ਹੀ ਧਾਰੇ ॥ ੩੪ ॥ ਪੁਨ ਹਜ਼ਰਤ ਨਰ ਭਲੋ ਪਠਾਯੋ। 'ਲਲਾਬੇਗ ਨੀਕੋ ਸਮੁਝਾਯੋ।—ਮਗ ਮਹਿੰ ਬਿਲਮ ਨ ਕਰੀਅਹਿ ਕੈਸੇ। ਗਮਨਹੁ ਤੂਰਨ ਪਹੁੰਚੋ ਜੈਸੇ ॥ ੩੫ ॥ ਤ੍ਰਾਸ ਪਾਇ ਕਰਿ ਜਾਇ ਪਲਾਇ। ਪਿਖਿ ਲਸ਼ਕਰ ਬਹੁ ਨਹਿੰ ਠਹਿਰਾਇ। ਪ੍ਰਵਿਸ਼ਹਿ ਦੀਰਘ ਜੰਗਲ

[1] ਜੋ (ਫੜ) ਲਿਆਵੇਂ ਤਾਂ। [2] ਛੇਤੀ। [3] ਛੇਟੇ ਘੜੇ ਜਿੱਡਾ। [4] ਸ਼ਾਹਜਹਾਂ ਨੇ। *ਪਾ:—ਹੀ।

ਜਥੈ। ਮੁਸ਼ਕਲ ਹੋਇ ਖੋਜਨੋ ਤਥੈ ॥ ੩੬ ॥ ਨਹਿੰ ਜਹਿੰ ਜਲ ਤਹਿੰ ਦਲ ਨਹਿੰ ਜਾਇ। ਬਨਹਿ ਮਵਾਸ ਕਹੂੰ ਸਰ ਪਾਇ[1]। ਜੇ ਨਹਿੰ ਭਾਜਹਿ ਬਨੈ ਦਲੇਰ। ਤੁਮਰੋ ਪਹੁੰਚਨਿ ਮਹਿੰ ਹੁਇ ਦੇਰ ॥ ੩੭ ॥ ਸੈਨਾ ਲੇਹਿ ਸਕੇਲ ਬਿਸਾਲਾ। ਸਿਖ ਅਪਨੇ ਕੈ ਧਨ ਦੇ ਜਾਲਾ। ਬਿਲਮ ਲਗਨ ਮਹਿੰ ਇਹੁ ਜੁਗ ਦੋਸ਼–। ਨਿਫਲ ਹੋਇ ਤਬਿ ਹਜ਼ਰਤ ਰੋਸ ॥ ੩੮ ॥ ਤੋਕਹੁ ਭੀ ਆਛੀ ਇਹੁ ਨਾਂਹੀ। ਗਹਿ ਸ਼ਮਸ਼ੇਰ ਸਭਾ ਕੇ ਮਾਂਹੀ।ਰਹਿ ਆਵਹਿ ਤੁਝ ਕੋ ਇਹੁ ਭਲੀ। ਗਮਨਹੁ ਹਤਹੁ ਕਿ ਗਹੁ ਗੁਰ ਥਲੀ' ॥ ੩੯ ॥ ਲਲਾਬੇਗ ਤਬਿ ਕਹਯੋ ਸੁਨਾਇ। 'ਜਿਹਿੰ ਲਗਿ ਚਲਯੋ ਜਾਨਿ ਤਹਿੰ ਜਾਇ। ਸ਼ਾਹੁ ਰਿਦੈ ਕਹੁ ਧੀਰਜ ਦੀਜੈ। ਦੁਸ਼ਮਨ ਅਲਪ ਜਾਇ ਜੀਅ ਲੀਜੈ ॥ ੪੦ ॥ ਅਧਿਕ ਜਤਨ ਕਰੋਂ ਠਾਨਤਿ ਐਸੇ। ਲਖਹੁ ਸ਼ੱਤ੍ਰੂ ਮਾਰਯੋ ਹੁਇ ਜੈਸੇ। ਇਤੀ ਚਮੂੰ ਗਨ ਮੈਂ ਲੈ ਸੰਗ। ਦੁਰਗ ਮਵਾਸੇ ਕਰਿ ਹੌਂ ਭੰਗ ॥ ੪੧ ॥ ਲਾਖਹੁੰ ਸੈਨਾ ਕੋ ਹਨਿ ਡਾਰੌਂ। ਥਿਰੌਂ ਜੰਗ ਮੈਂ ਨਾਹਿਨ ਹਾਰੌਂ। ਆਗੇ ਕਰੀ ਅਨੇਕ ਲਰਾਈ। ਮਾਰਤਿ ਮਰਤੇ ਅਵਧ ਬਿਤਾਈ ॥ ੪੨ ॥ ਰਹਹਿ ਜੰਗ ਮਹਿੰ ਜੋਤ ਹਮਾਰੀ। ਪਰਖਨਿ ਕੀਨਸਿ ਕੇਤਿਕ ਬਾਰੀ। ਕਹਹੁ ਸ਼ਾਹੁ ਸੋਂ–ਮੈਂ ਅਬਿ ਜਾਉਂ। ਨਹਿੰ ਮਾਰਗ ਮਹਿੰ ਬਿਲਮ ਲਗਾਉਂ–'॥੪੩॥ ਸੁਨਿ ਸੋ ਗਯੋ ਕਹਯੋ ਸਭਿ ਜਾਇ। 'ਨਿਸ਼ਚੇ ਜਾਨਯੋ ਗੁਰ ਗਹਿ ਲਯਾਇ। ਕੈ ਸ਼ਸਤ੍ਰਨਿ ਸੋਂ ਮਾਰਯੋ ਜਾਇ। ਹਯ ਨਿਕਸਾਵਨ ਤਬਿ ਫਲ ਪਾਇ' ॥ ੪੪ ॥ ਸਭਾ ਬਿਖੈ ਬਹੁ ਬਾਰਿ ਉਚਾਰਾ। 'ਅਸ ਤਸਕਰ ਨਹਿੰ ਸੁਨਯੋ ਨਿਹਾਰਾ। ਕਰਿ ਬਿਸਾਲ ਛਲ ਠਗ ਕਰਿ ਗਯੋ। ਅਧਿਕ ਅਚੰਭਾ ਚਿਤ ਮਹਿੰ ਕਿਯੋ' ॥੪੫॥ ਇਤਿ ਸ਼੍ਰੀ ਕੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਲਲਾ ਬੇਗ ਆਗੁਵਨ' ਪ੍ਰਸੰਗ ਵਰਨਨੰ ਨਾਮ ਦੋਵ ਚਤਵਾਰਿੰਸਤੀ ਅੰਸੂ ॥ ੪੨ ॥

੪੨. [ਸ਼ਾਹੀ ਫੌਜ ਮਾਲਵੇ ਪੁੱਜੀ]।

ਦੋਹਰਾ ॥ ਬਜੇ ਨਗਾਰੇ ਕੂਚ ਕੇ ਕਰਿ ਸਮਾਜ ਸਭਿ ਜੰਗ। ਲਲਾਬੇਗ ਭਟ ਚਢਿ ਚਲਯੋ ਅਤਿ ਗਰਬਤਿ ਦਲ ਸੰਗ ॥ ੧ ॥ ਚੌਪਈ ॥ ਚਲੇ ਤੁਰਕ ਜਿਨ ਜਾਤਿ ਅਨੇਕ[2]। ਈਸੁਬਜ਼ਈ[3]ਬਡੋ ਦਲ ਏਕ। ਦਾਓਜ਼ਈ[4]ਰੁਹੇਲੇ ਘਨੇ। ਮਹਾਂ ਸੁਭਟ ਸੈਜੋਇਨਿ ਸਨੇ ॥੨॥ ਕਾਬਲ ਕੇ ਗਿਲਜੇ ਜਿਨ ਕਹੈਂ।

---

[1]ਕਿਤੇ (ਕੋਈ) ਤਾਲਾਬ ਲੱਭ ਕੇ। [2]ਅਨੇਕ ਜਾਤੀਆਂ ਦੇ। [3]'ਯੂਸਫਜ਼ਾਈ' ਤੋਂ ਮੁਰਾਦ ਹੈ ਮਰਦਾਨ ਦੇ ਇਲਾਕੇ ਦੇ। [4]ਦਾਊਦਜ਼ਈ।

ਛੀਲ ਦਰਾਜ਼ ਜਿਨਹੁ ਕੇ ਅਹੈਂ। ਆਮਿਖ ਸਭਿ ਪਸੂਅਨਿ ਕੇ ਭੱਖਨਤਿ। ਇਕ ਸ਼ੂਕਰ ਤੇ ਰੱਖਨਾ ਰੱਖਨਤਿ[1]॥੩॥ਪਸੁਨਿ ਸਮਾਨ ਬਿਤੀ ਜਿਨ ਚੀਨੇ। ਬਹੁ ਨਿਰਦਈ ਮਹਾਂ ਮਤਿ ਹੀਨੇ। ਹਵਸ ਵਲਾਇਤ[2] ਕੇ ਤਨ ਕਾਰੇ। ਮਹਾਂ ਮਲੇਛ ਮਹਾਂ ਬਲਵਾਰੇ ॥ ੪ ॥ ਮੋਟੇ ਨਾਕ ਓਠ ਜਿਨ ਕੇਰੇ। ਕਹਯੋ ਨ ਸਮੁਝਹਿਂ ਮੰਦ ਬਡੇਰੇ। ਕੋਤਿਕ ਬਰਣ ਦੇਹ ਕੇ ਕੂਰੇ। ਪੁਰਿ ਕਸ਼ਮੀਰ ਆਦਿ ਬਸਿ ਭੂਰੇ[3] ॥ ੫ ॥ ਕਾਚੇ ਮਾਸ ਖਾਹਿਂ ਸੁਖ ਕਰੈਂ। ਪਸ਼ਤੋ ਬੋਲਤਿ ਸਮੁਝਿ ਨ ਪਰੈ।ਤੁਰਕੀ ਤਰੈਤੁਰੰਗਮ ਤੋਰੈਂ[4]।ਗਮਨਹਿਂ ਬਡ ਮਗ,ਥਕਤਿ ਨ ਥੋਰੈ ॥ ੬ ॥ ਟੈਮਕ ਬਾਂਧੇ[5] ਸਭਿਨਿ ਅਗੋਰੇ। ਹੇਲਾ ਕਰਤਿ ਬਜਾਇਂ ਬਡੇਰੇ। ਬਾਜੇ ਅਨਿਕ ਬਜਾਵਤਿ ਚਲੈ।ਤੂਰ,ਤੁਰਮ, ਰਣਸਿੰਙੇ ਭਲੈ॥੭॥ ਬਡੇ ਦਮਾਮੇ ਚੋਬ ਲਰੀਤੀ। ਲੇਹਾ ਦੇਹਿ[6] ਸੈਨ ਗਮਨੰਤੀ। ਚਲੈ ਤੁਰਕ ਮਤਿਮੰਦ ਗਵਾਰੇ*। ਹਾਨ ਲਾਭ ਨਹੀਂ ਕਛੂ ਬਿਚਾਰੇ* ॥ ੮ ॥ ਭਏ ਕੁਸ਼ਗੁਨ ਅਗਨਿ ਮਿਲਿ ਆਗੇ। ਈਂਧਨ ਭਾਰ ਸਮੁਖ ਦ੍ਰਿਗ ਲਾਗੇ। ਮੁਰਦਾ ਦਾਹ ਦੇਨਿ ਲੈ ਚਲੈ। ਇਨ ਕੇ ਚਢਤਿ ਅਗਾਰੀ ਮਿਲੈ॥੯॥ ਛੂਟੇ ਬਾਰ[7] ਨਾਰਿ ਰੁਦਨਾਵੈਂ ?। ਸ਼ਿਵਾ ਬਮਤਿ ਬੈਨੀ ਕੂਕਾਵੈਂ[8]।ਬੋਲਿ ਉਠੇ ਚਹੁੰ ਦਿਸ਼ਿ ਖਰ[9] ਘੋਰਾਲਖਤਿ ਨ ਮੰਦ ਜਾਹਿ ਗੁਰ ਓਰ॥੧੦॥ ਕਹੂੰ ਚਾਲ ਕਹੂੰ ਪੋਈਆ ਪਾਏ। ਕਰਤਿ ਸ਼ੀਘ੍ਰਤਾ ਹਯ ਗਮਨਾਏ। ਉਡੀ ਧੂਲ ਰਵਿ ਬੀਚ ਸਮਾਧੋ। ਮਗ ਮਹਿਂ ਪੁਰਿ ਗ੍ਰਾਮਨਿ ਕੋ ਛਾਧੋ ॥ ੧੧ ॥ ਹਿਮ ਰਿਤੁ ਹੁਤੀ ਪਰਹਿ ਬਹੁ ਪਾਰਾ। ਚਲਨੋ ਜਾਇ ਲਸ਼ਕਰ ਖਲ ਭਾਰਾ। ਸਗਰੇ ਦਿਵਸ ਗਮਨਤੇ ਆਏ।ਰੁਤਿ ਪਰੀ ਤੇ ਨਹਿਂ ਠਹਿਰਾਏ॥੧੨॥ਆਗੇ ਪਾਛੈ ਕੋ ਸਮ ਚਾਲੈ[10]। ਪੀ ਪੀ ਕੈਫ[11] ਭਏ ਮਤਵਾਲੇ। ਮਾਰ ਬਕਾਰ੍ਹਾ ਕਰਤਿ ਸੁਨਾਵੈਂ। ‘ਕਹਾਂ ਗੁਰੂ ਹਮ ਜੰਗ ਮਚਾਵੈਂ ॥ ੧੩ ॥ ਹਮ ਤੇ ਆਗੇ ਭਾਗ ਨ ਜਾਇ। ਹਾਸਲ ਕਰਹਿ ਮੁਰਾਦ ਖੁਦਾਇ। ਹਜ਼ਰਤ ਕੇ ਹਯ ਦੇ ਕਰਿ ਮਿਲੈ। ਇਹ ਭੀ ਹਮ ਕੋ ਨਾਂਹਿਨ ਭਲੈ॥੧੪॥ ਬਜਹਿ ਲੋਹਿ ਸੋਂ ਲੋਹ ਕਰਾਰਾ। ਮਾਰਨ

---

[1]ਭਾਵ ਸੂਰ ਨਹੀਂ ਖਾਂਦੇ। [2]ਹਬਸ਼, ਐਬੇਸੀਨੀਆਂ। [3]ਕਸ਼ਮੀਰੋਂ ਪਰੇ ਯਾਰਕਸਤਾਨੀ ਲੋਕਾਂ ਤੋਂ ਮੁਰਾਦ ਹੈ। [4]ਤੁਰਕੀ ਘੋੜੇ ਹੌਠ ਤੁਰਦੇ ਹਨ। [5]ਛੋਟੀਆਂ ਭੇਰੀਆਂ ਬੈਂਡੀਆਂ (ਘੋੜਿਆਂ ਤੇ)। [6]ਮਾਰੋ ਮਾਰ ਕਰਦੀ, ਛੇਤੀ ਛੇਤੀ। [7]ਖੁੱਲੇ ਵਾਲ। [8]ਗਿਦੜੀਆਂ ਬੋਲਦੀਆਂ ਕਿ ਅੱਗ ਉਗਲ-ਦੀਆਂ ਹਨ। [9]ਖੋਤੇ। [10]ਬਰਾਬਰ ਹੋਕੇ। [11]ਸ਼ਰਾਬ। *ਇਹ ਦੋ ਤੁਕਾਂ ਇਕ ਲਿਖਤੀ ਤੇ ਇਕ ਛਾਪੇ ਦੇ ਨੁਸਖੇ ਵਿਚ ਹਨ ਕਈ ਲਿਖਤੀ ਨੁਸਖਿਆਂ ਵਿਚ ਨਹੀਂ ਹਨ।

ਮਰਿਬੋ ਮਜਹਿ ਅਖਾਰਾ। ਮਨ ਭਾਵੜਿ ਹਮ ਤਬਿ ਕਰਿ ਲੈ ਹੈਂ। ਮਾਨਹਿੰ ਗੁਰੂ ਕਿਧੌਂ ਪਕਰੈ ਹੈਂ" ॥੧੫॥ ਸਤੁਦ੍ਰਵ ਮਿਲੀ ਬਿਪਾਸਾ ਦੋਊ। ਆਵਤਿ ਭਈ ਅਗਾਧੀ ਦੋਊ। ਗਨ ਤਰਨੀ[1] ਬਹੁ ਘਾਟਨਿ ਕੇਰੀ।ਗਹਿ ਮੰਗਵਾਇ ਬਟੋਰਿ ਘਨੇਰੀ ॥ ੧੬ ॥ ਲਗੀ ਰਾਤਿ ਕੋ ਹੋਵਨਿ ਪਾਰ। ਮੁਗ਼ਲ ਪਠਾਨ ਸੁ ਕਈ ਹਜ਼ਾਰ।ਸਿਖ ਕੀ ਸੁਭਾ ਜੋਧ ਕੀ ਦਾਰਾ[2]।ਤਿਨ ਦਲ ਕੋ ਆਗਵਨ ਬਿਚਾਰਾ ॥ ੧੭ ॥ ਧਰਨੋ ਹੁਤੋ ਧਰਨੀ ਪਰ ਥਾਰ[3]। ਤਿਸ ਮਹਿੰ ਮੁਕਤਾ ਚਾਰੁ ਸੁ ਡਾਰਿ। ਧਰ ਕਰਿ ਨਾਥ ਸੁਧਾਰਤਿ ਸੋਇ[4]। ਮੰਦ ਮੰਦ ਸੋ ਥਰਕਨ ਹੋਇ ॥ ੧੮ ॥ ਹੁਤੀ ਚਤਰ ਪੁਨ ਪਰਖਤਿ ਮੋਤੀ।–ਕਨੌਂ ਨਹਿੰ ਇਨ ਕੀ ਥਿਰਤਾ ਹੋਤੀ ?–।ਬਾਰ ਬਾਰ ਸੋ ਨੀਕੇ ਦੇਖਿ। ਜਾਨਯੋ–ਲਸ਼ਕਰ ਆਇ ਵਿਸ਼ੇਖ ॥੧੯ ॥ ਧਰਾ ਇਹਾਂ ਲਗਿ ਹਾਲਤਿ ਮੰਦ[5]। ਪਰਤੋ ਸੁੰਮ ਤੁਰੰਗਮ ਬ੍ਰਿੰਦ–। ਤਤਛਿਨ ਨੀਕੇ ਨਿਰਨੇ ਕੀਨਿ। ਸੁਧਿ ਹਿਤ ਨਰ ਪਠਾਇ ਕਰਿ ਦੀਨਿ ॥੨੦॥ ਪ੍ਰਥਮ ਸੁ ਰਾਇ ਜੋਧ ਢਿਗ ਆਯੋ। ਘਰ ਕੋ ਕਹਯੋ ਸੰਦੇਸ਼ ਸੁਨਾਯੋ। ਜਿਮ ਪਰਖਯੋ ਸੋ ਰੀਤਿ ਬਤਾਈ। 'ਦੇਰਿ ਨ ਲਖਹੁ ਸੈਨ ਬਡ ਆਈ' ॥ ੨੧ ॥ ਤਿਸ ਲੈ ਜੋਧ ਆਪਨੇ ਸਾਥ। ਪਹੁੰਚਯੋ ਜਹਿੰ ਬੈਠੇ ਗੁਰ ਨਾਥ। ਸਿੱਖ ਮਸੰਦ ਬ੍ਰਿੰਦ ਬਰ ਬੀਰ। ਬੈਠੇ ਸ਼੍ਰੀ ਹਰਿ ਗੋਵਿੰਦ ਤੀਰ॥੨੨॥ ਭਾਈ ਭਗਤੂ ਬਹਿਲੋ ਦੋਇ। ਇਹੁ ਬੈਠੇ ਸਤਿਗੁਰ ਢਿਗ ਹੋਇ। ਜਬਿ ਕੇ ਜੰਗਲ ਕੋ ਗੁਰ ਆਏ। ਤਬਿ ਕੇ ਸੰਗ ਰਹਤਿ ਸੁਖ ਪਾਏ॥੨੩॥ਦਰਸ਼ਨ ਲਾਭ ਲੇਤਿ ਹੈਂ ਲੋਚਨ। ਬੀਚ ਬਿਰਾਜਹਿੰ ਕਲ੍ਹਟ ਬਿਮੋਚਨ। ਬੈਠਨੋ ਜੋਧ ਗੁਰੂ ਸਨਮਾਨਾ। 'ਲਸ਼ਕਰ ਆਯੋ ਪ੍ਰਭੂ! ਮਹਾਨ'॥੨੪॥ ਇਹ ਨਰ ਸੁਧਿ ਲੈ ਕਰਿ ਅਬਿ ਆਵਾ। ਪਰਖਨਿ ਸਿੱਖ ਸੁਭਾ ਜਿਮ ਪਾਵਾ।ਥਰਕਤਿ ਥਿਰਾ[6] ਇਹਾਂ ਲਗਿ ਜਾਨੋਂ। ਯਾਂਤੇ ਜਾਨੀ ਸੈਨ ਮਹਾਨੋ ॥ ੨੫ ॥ ਬਿਲਮ ਨਹੀਂ ਅਬਿ ਆਵਨ ਮਾਂਹੀ। ਪਰਹਿ ਜੰਗ ਘਮਸਾਨ ਮਹਾਂ ਹੀ'। ਸੁਨਿ ਸ਼੍ਰੀ ਹਰਿ ਗੋਵਿੰਦ ਕਹਿੰ ਐਸੇ। 'ਹਮ ਭੀ ਤਜਾਰ ਅਗਾਰੀ ਬੈਸੇ ॥ ੨੬ ॥ ਜਾਫਤ[7] ਦੋਨਿ ਹੋਹੁ ਸਵਧਾਨਾ। ਸਮੁਖ ਸਿਪਰ ਇਹ ਪਾਤਰ[8] ਨਾਨਾ। ਗੌਰੀ ਗਨ ਜਨੁ ਸ਼ੱਕਰ ਪਾਰੇ।ਖਪਰੇ ਮਨਹੁੰ ਜਲੇਬ ਉਤਾਰੇ॥੨੭॥ਦੱਕ੍ਰ ਬੱਕ੍ਰ[9] ਘੇਵਰ[10]

---

[1]ਬੇੜੀਆਂ। [2]ਇਸਤ੍ਰੀ ਨੇ। [3]ਥਾਲ। [4]ਉਸ (ਥਾਲ ਵਿਚ) ਨੱਥ ਧਰਕੇ ਠੀਕ ਕਰ ਰਹੀ ਸੀ। [5]ਧਰਤੀ ਇਥੋਂ ਤਾਈਂ ਹੌਲੀ ਹੌਲੀ ਹਿਲਦੀ ਹੈ। [6]ਧਰਤੀ। [7]ਜ਼ਜਾਫਤ, ਖਾਣਾ। [8]ਭਾਂਡੇ ਹਨ। [9]ਦੋਵੇ ਵੱਕਰ। [10]ਇਕ ਮਠਿਆਈ ਦਾ ਨਾਮ ਹੈ।

ਗਨ ਦੈ ਹੈਂ। ਬਡੇ ਸੁਹਾਰ[1] ਕ੍ਰਿਪਾਨ ਖੁਅੈ ਹੈਂ'। ਕਹਿ ਬਿਧੀਆ 'ਜਥਿ ਹੀ ਹਯ ਲਜਾਯੋ। ਤਥਿ ਕੇ ਤਜਾਰ ਚਹਤਿ ਹੈਂ ਧਾਯੋ[2] ॥੨੮॥ ਨਹਿੰ ਬਿਲਮਹਿੰ ਰਿਪੁ ਆਵਨ ਮਾਂਹੀ।ਆਵਹਿ ਸ਼ਾਹੁ ਕਿ ਲਸ਼ਕਰ ਤਾਂਹੀ ।ਮਗ ਮਹਿੰ?ਨਹਿੰ ਸੁਧਿ,ਹੈਂਅਬਿ ਕਹਾਂ ?। ਬਿਨਾ ਬਿਲਮ ਪਹੁੰਚੈਂਗੇ ਇਹਾਂ' ॥ ੨੯ ॥ ਸ਼੍ਰੀ ਹਰਿ ਗੋਵਿੰਦ ਦ੍ਰਿਸ਼ਟਿ ਚਲਾਏ।ਬਹਿਲੋ ਕੋ ਬੂਝਤਿ ਬਿਕਸਾਏ।'ਭੂਤ ਪੋ੍ਤ ਚਾਰੋਂ ਦਿਸ਼ਿ ਕੇਰੇ। ਸ਼੍ਰੀ ਗੁਰ ਥਸੀ ਕਰੇ ਸਭਿ ਤੇਰੇ॥੩੦॥ਤਿਨ ਤੇ ਸੁਧ ਮੰਗਵਾਇ ਸੁਨਾਵਹੁ। ਜਹਿੰ ਲਸ਼ਕਰਿ,ਅਬਿ ਤਹਾਂ[3] ਬਤਾਵਹੁ'। ਸੁਨਿ ਬਹਿਲੋ ਇਕ ਪੋ੍ਤ ਧਵਾਯੋ। ਮਨ ਸਮ ਬੇਗ ਕਰਤਿ[4] ਸੁਧਿ ਲਜਾਯੋ ॥ ੩੧ ॥ ਬਾਤਨਿ ਕਰਤਿ ਤਹਾਂ ਤਥਿ ਕਹਯੋ। 'ਪ੍ਰਭੂ ਜੀ ! ਸਲਿਤਾ ਤਟ ਅਬਿ ਲਹਯੋ।ਸਾਰੇ ਦਿਵਸ ਚਲੇ ਹੀ ਆਏ।ਨਿਸਾ ਪਰੀ ਬਹੁ ਤਹਾਂ ਥਿਰਾਏ॥੩੨॥ਕੇਤਿਕ ਪਾਰ, ਉਰਾਰ ਕਿਤੇਕ। ਕੇਤਿਕ ਨੌਕਾ ਚਢੇ ਅਨੇਕ। ਥਕਤਿ ਥਿਰੇ, ਕੋ ਸੁਪਤਿ ਪਰੇ ਹੈਂ। ਕੋ ਸ਼ਰਾਬ ਕਰਿ ਪਾਨ ਗਿਰੇ ਹੈਂ ॥ ੩੩ ॥ ਕਿਤਿਕ ਮਿਲੇ ਬਹੁ ਪਾਵਕ[5] ਜਾਰੀ। ਲਗਯੋ ਸੀਤ ਬਹੁ ਕੰਪਾ ਧਾਰੀ।ਕਰ ਪਗ ਸੁੰਨ ਭਏ ਜਿਨ ਛਿਰੇ। ਸਲਿਤਾ ਤਟ ਕਰਿ[6] ਸੀਤ ਘਨੇਰੇ' ॥ ੩੪ ॥ ਸੁਨਿ ਭਾਈ ਬਹਿਲੋ ਤੇ ਬੈਨ। 'ਪਰੀ ਨਦੀ ਤਟ ਸਗਰੀ ਸੈਨ'। ਜੋਧ ਆਦਿ ਸਭਿ ਅਚਰਜ ਮਾਨਯੋ। ਸ਼੍ਰੀ ਹਰਿਗੋਬਿੰਦ ਬਹੁਰ ਬਖਾਨਯੋ॥੩੫॥'ਅਬਿ ਤੂੰ ਪੋ੍ਤ ਪਠਾਵਹੁ ਕੋਈ। ਮਿਲਯੋ ਰਹੈ ਤਿਸ ਲਸ਼ਕਰ ਸੋਈ। ਜਥਿ ਹੁਇ ਕੂਚ ਬਤਾਵਹਿ ਆਇ। ਬਨਿ ਸਵਧਾਨ ਰਹੈ ਸਮੁਦਾਇ' ॥ ੩੬ ॥ ਭੋਢ ਕੁ ਜਾਮ ਜਾਮਨੀ ਗਈ।ਇਹ ਬਾਤੈਂ ਸਤਿਗੁਰ ਸਭਿ ਕਈ।ਕਰਿ ਨਿਸ਼ਚੈ ਪੁਨ ਪੌਢਿ ਪ੍ਰਧੈਕ। ਸੁਖ ਸੋਂ ਸੁਪਤੇ ਬਿਨਾ ਅਤੰਕ' ॥੩੭॥ ਨਿਜ ਨਿਜ ਡੇਰੇ ਸਭਿ ਚਲਿ ਗਏ। ਅਰਧ ਸੁਭਟ ਸਵਧਾਨੀ ਕਏ । ਅਰਧ ਸੁਪਤਿ ਭੇ ਨਿੰਦ੍ਰਾ ਪਾਈ।ਜਾਗੇ ਪ੍ਰਭੂ ਪ੍ਰਭਾਤਿ ਹੁਇ ਆਈ॥੩੮॥ਸੌਚ ਸ਼ਨਾਨ ਆਦਿ ਸਭਿ ਕੀਨਿ । ਸੁਨਿ ਕਰਿ ਆਸਾਵਾਰ ਪ੍ਰਬੀਨ । ਬੈਠੇ ਹੁਤੇ ਸਕਲ ਚਲਿ ਆਇ ।ਸੁਭਟ ਮਸੰਦ ਸਿੱਖ ਸਮੁਦਾਇ॥੩੯॥ਗੁਰ ਕੇ ਕਹੇ ਭੂਛਨੀ ਪਹਿਲੋਂ।ਪਠੀ ਨਿਸਾ ਮਹਿੰ ਸੁਧ ਹਿਤ

---

[1]ਇਕ ਪ੍ਰਕਾਰ ਦਾ ਮੋਟ ਢਾਲਾ ਤੇ ਸਲ੍ਹੁਣਾ ਪਕਵਾਨ ਜੋ ਮੈਦੇ ਦਾ ਬਣਦਾ ਹੈ ਤੇ ਤ੍ਰਿਕੋਣਾ ਹੁੰਦਾ ਹੈ। [ਹਿੰਦੀ, ਸੁਹਾਲ। ਹਿੰਦੀ ਵਿਚ 'ਸੁਹਾਰੀ' ਸਦੀ ਪੂਰੀ ਨੂੰ ਭੀ ਕਹਿੰਦੇ ਹਨ]। [2]ਧਾਵਾ ਕਰਨਾ। [3]ਛਾਵ ਉਹ ਥਾਂ। [4]ਮਨ ਵਤ ਛੇਤੀ ਕਰਕੇ। [5]ਅਗਨੀ। [6]ਨਦੀ ਦਾ ਕੰਢਾ ਹੋਣ ਕਰਕੇ। [7]ਬੇ ਫ਼ਰ ਹੋਕੇ।

ਬਹਿਲੋ‘ਜਬਿ ਲਸ਼ਕਰ ਕੋ ਹੋਵਹਿ ਕੂਚ। ਤਬਿ ਸੁਧਿ ਦਿਹੁ ਇਤ ਆਇ ਪਹੁਚਿ’॥੪੦॥ਸੋ ਤੁਰਕਨ ਕੇ ਦਲ ਮਹਿੰ ਗਈ।ਸੁਧ ਹਿਤ ਬੀਚ ਪ੍ਰਵੇਸ਼ਤਿ ਭਈ।ਤਹਾਂ ਹੁਤੋ ਇਕ ਪਠਤਿਮੁਲਾਨਾ।ਭੂਤਨ ਬਿੰਦ੍ਰਾਬਿਖੇ ਮਹਾਨ॥੪੧॥ । ਲਖੀ ਭੂਤਨੀ ਕੀ ਗਤਿ ਤਾਂਹੂ।ਸੁਧਿ ਹਿਤ ਪਹੁੰਚੀ ਲਸ਼ਕਰ ਮਾਂਹੂ।ਮੰਤ੍ਰਨ ਸੰਗ ਪਕਰਿ ਸੋ ਲਈ।ਭੂਤਨ ਸੌਂਪਿ ਕੈਦਕਰਿਦਈ ॥੪੨॥ ਬਹਿਲੋ ਕੋ ਸੁਧਿ ਭਈ ਨ ਆਇ। ਨਿਸ਼ਚੈ ਧਰਜੋ ਕਿ–ਇਹੁ ਸੁਧ ਲਜਾਇ–।ਸ਼੍ਰੀ ਗੁਰ ਢਿਗ ਬੈਠਜੋ ਤਬਿ ਜਾਈ। ਚਹੁੰ ਦਿਸ਼ ਮਹਿੰ ਥਿਰ ਨਰ ਸਮੁਦਾਈ॥੪੩॥ਸਾਦਰ ਨਿਕਟਿ ਬਿਠਾਯੋ ਜਬੈ। ਮੁਸਕਾਵਤਿ ਬੋਲੇ ਗੁਰ ਤਬੈ। ‘ਕਹੁ ਭਾਈ ਸੁਧ ਲਸ਼ਕਰ ਕੇਰੀ। ਕੂਚ ਕਿ ਹੈ ਮੁਕਾਮ ਇਸ ਬੇਰੀ?’ ॥੪੪॥ ਕਹਤਿ ਭਯੋ ਦੋਨਹੁ ਕਰ ਜੋਰੇ। ‘ਤੁਰਕ ਜਿ ਕੂਚ ਕਰਹਿੰ ਇਤਿ ਓਰੇ। ਤਤਛਿਨ ਹੀ ਸੁਧ ਮੋ ਢਿਗ ਆਇ। ਸਭਿ ਰਾਵਰ ਕੋ ਦੇਉਂ ਸੁਨਾਇ’ ॥੪੫ ॥ ਅੰਤਰ-ਜਾਮੀ ਗੁਰੂ ਬਖਾਨਾ। ‘ਭਯੋ ਕੂਚ ਲਸ਼ਕਰ ਪ੍ਰਸਥਾਨਾ । ਤਹਾਂ ਭੂਤਨੀ ਤੋਹਿ ਪਠਾਈ। ਗਹੀ ਮੁਲਾਨੇ ਤਿਨ ਸੁਧ ਪਾਈ ॥ ੪੬ ॥ ਤਿਸ ਕੋ ਅਬਿ ਭਜਿ ਦਿਹੁ ਭਰਵਾਸਾ। ਸੋ ਨਹਿੰ ਛੂਟਹਿ ਕਰਸਿ ਬਿਨਾਸਾ[1]’। ਸੁਨਿ ਗੁਰ ਬਦਨ ਸਕਲ ਬਿਸਮਾਏ। ਤਬਿ ਬਹਿਲੋ ਬਹੁ ਭੂਤ ਪਠਾਏ ॥ ੪੭ ॥ ਤਿਨ ਤਤਛਿਨ ਸੁਧ ਆਨਿ ਸੁਨਾਈ।‘ਗਹੀ ਭੂਤਨੀ[2], ਸੈਨ ਸੁ ਆਈ’।ਸਭਿਨਿ ਸੁਨਜੋ ਮਨ ਮੈਂ ਸੁਖ ਪਾਏ। ‘ਧੰਨ ਧੰਨ ਸਤਿਗੁਰੂ’ ਅਲਾਏ* ॥ ੪੮ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੈ ‘ਲਸ਼ਕਰ ਗਮਨ’ ਪ੍ਰਸੰਗ ਵਰਣਨੰ ਨਾਮ ਦੈਦਿ ਦਤਕਾਰਿੰਸਤੀ ਅੰਸੁ ॥ ੨੪ ॥

੪੩. [ਹਸਨ ਖਾਂ ਦੂਤ।]

ਦੋਹਰਾ ॥ ਸਲਿਤਾ ਉਤਰੇ ਜਾਮਨੀ ਸਗਲੇ ਮੁਸ਼ਕਲ ਹੋਇ[3]। ਖਾਨ ਪਾਨ ਪ੍ਰਾਪਤਿ ਕਿਸੂ, ਰਹੈ ਛੁਛ ਹੀ ਕੋਇ ॥ ੧ ॥ ਚੌਪਈ ॥ ਜੁਗ ਤ੍ਰੈ ਜਾਮ ਕੀਨਿ ਬਿਸਰਾਮੈਂ। ਬਜੇ ਕੂਚ ਕੇ ਦੀਹ ਦਮਾਮੈ। ਮਹਾਂ ਸੀਤ ਮਹਿੰ ਮੁਸ਼ਕਲ ਹੋਏ। ਸੁੰਨ ਚਰਨ ਅਰੁ ਕਰ ਸਭਿ ਕੋਏ ॥ ੨ ॥ ਅਗਨੀ ਜਾਰਿ ਜਾਰਿ ਠਰ ਖੋਵੈਂ। ਡਾਰਿ ਜ਼ੀਨ ਹਯ ਤੁਮਾਰੀ ਹੋਵੈਂ। ਪ੍ਰਾਤਿ ਹੋਤਿ ਹੀ ਸੈਨਾਂ ਚਾਲੀ। ਥਸਤ੍ਰ ਸ਼ਸਤ੍ਰ ਸਭਿ ਲੀਨਿ ਸੰਭਾਲੀ ॥ ੩ ॥ ਉਦੈ ਭਯੋ ਸੂਰਜ ਭਗਵਾਨ। ਸੀਤ ਬਿਨਾਸਜੋ ਮਗ ਪ੍ਰਸਥਾਨਾਲਲਾ ਬੋਗ ਜੋਧਿ ਪੁਰਿ ਤੇ ਧਾਯੋਛਿਤ ਹੇਤੁ ਇਕ ਦੂਤ ਪਠਾਯੋ ॥੪॥ ‘ਡੇਰਾ ਕਹਾਂ ਸੈਨ ਹੈ ਕੇਤੀ?। ਬਿਚ ਪ੍ਰਵੇਸ਼ ਹੁਇ ਹੇਰਹੁ

[1] ਕਰੇਗਾ ਨਾਸ਼ (ਉਸ ਦਾ) । [2] ਭੂਤਨੀ ਫੜੀ ਗਈ ਹੈ, ਤੇ । [3] ਸਾਰੇ ਲੋਏ ਹੋਕੇ ।

*ਭੂਤ ਵਿੱਦਜਾ ਨਾਲੋਂ ਗੁਰੂ ਗਜਾਤ ਦੀ ਵਡਿਆਈ ਦਰਸਾਈ ਹੈ ।

ਤੇਤੀ। ਕਬਿ ਹਮ ਲਰਹਿੰ ਸੁ ਪਰਖਹੁ ਕਾਲ[1]। ਇਸ ਕਾਰਨ ਆਗੈ ਤੂੰ ਚਾਲਿ' ॥ ੫ ॥ ਹਯ ਕੋ ਤਜਾਗਿ ਗ੍ਰਾਮ ਕਿਸ ਮਾਂਹੀ। ਬੇਖ ਆਪਨੋ ਰਾਖਨੋ ਨਾਂਹੀ।ਸੇਵਕ ਏਕ ਸੰਗ ਜਿਹ ਲੀਨੋ। ਗੁਰ ਦਲ ਮਹਿੰ ਪ੍ਰਵੇਸ਼ ਕੋ ਕੀਨੋ ॥ ੬ ॥ ਸੰਧਨਾ ਸਮੈ ਪਿਖਨਿ ਹਿਤ ਫਿਰਨੋ।ਦਲ ਗਨ ਨੀਰਤ੍ਰਾਲ[2]ਕੋ ਘਿਰਨੋ। ਫਿਰਤਿ ਫਿਰਤਿ ਸੈਨਾ ਕੇ ਮਾਂਹੀ । ਗਮਨਨੋ ਰਾਇ ਚਮੂੰ ਕੇ ਮਾਂਹੀ ॥ ੭ ॥ ਤਿਨਹੂੰ ਪਰਖਨੋ ਮਨੁਖ ਬਿਗ੍ਰਾਨ।ਗਹਿ ਬੂਝਨੋ ਨਹਿੰ ਜਾਇ ਬਖਾਨਾ। ਤਤਛਿਨ ਤਿਸਕੀ ਪਾਗ ਉਤਾਰੀ। ਮੁਸ਼ਕੈਂ ਬਾਂਧਿ ਕਰੀ ਬਹੁ ਮਾਰੀ ॥ ੮ ॥ ਦਈ ਕਾਸ਼ਟ ਤੇ ਭੂਰ ਦੁਹਾਈ। 'ਸ਼੍ਰੀ ਸਤਿਗੁਰ ਮੁਹਿ ਲੇਹੁ ਛੁਟਾਈ'। ਪਰਨੋ ਸ਼ੋਰ ਸਗਰੇ ਨਰ ਧਾਏ । ਗਹਨੋ ਤਾੜ ਕਰਿ ਗੁਰ ਢਿਗ ਲਜਾਏ ॥ ੯ ॥ ਸ਼੍ਰੀ ਹਰਿ ਗੋਵਿੰਦ ਸੁਨਤਿ ਦੁਹਾਈ। ਪਠਿ ਬਿਧੀਆ ਮੁਸ਼ਕੈਂ ਖੁਲਿ-ਵਾਈ।ਸੰਗ ਆਨਿ ਢਿਗ ਕਰਨੋ ਹਜੂਰੇ।ਹੇਰਤਿ ਬੋਲੇ ਸਤਿਗੁਰ ਪੂਰੇ॥੧੦॥ 'ਕੌ ਹੈਂ ਤੂੰ?ਕਿਤ ਤੇ ਚਲਿ ਆਯੋ ?। ਕਹਹੁ ਸਾਚ, ਨਤੁ ਦੈਂ ਮਰਿਵਾਯੋ'। ਭਰਤਿ ਮਾਰ ਤੇ ਸਾਚ ਬਖਾਨਾ। 'ਪ੍ਰਭੁ ਜੀ!ਤਜਹੁ ਕਿ ਕਰ ਦਿਹੁ ਹਾਨਾ॥ ੧੧ ॥ ਕਹੌਂ ਸਾਚ ਮੈਂ ਆਪ ਅਗਾਰੀ। ਲਲਾਬੇਗ ਕਾਬਲ ਪਤਿ ਭਾਰੀ। ਭੇਤ ਹੇਤੁ ਹੈ ਕ੍ਰਿਪਾ ਨਿਕੇਤ! । ਪਠਨੋ ਮੋਹਿ ਬਡ ਸ਼ੀਘ੍ਰ ਸਮੇਤ ॥ ੧੨ ॥ ਦਲ ਪ੍ਰਵੇਸ਼ ਮੈਂ ਸਕਲ ਨਿਹਾਰਾ। ਭਟਨ ਪਛਾਨਿ ਲੀਨਿ ਬਹੁ ਮਾਰਾ।ਸ਼੍ਰੀ ਗੁਰ ਤੁਮ ਪੀਰਨ ਕੇ ਪੀਰ । ਦੁਹ ਲੋਕਨ ਕੇ ਮੀਰਨ ਮੀਰ' ॥ ੧੩ ॥ ਸ਼੍ਰੀ ਹਰਿ ਗੋਵਿੰਦ ਬੂਝਨ ਠਾਨਾ। 'ਕਹਾਂ ਸੈਨ ਤੁਰਕਾਨ ਮਹਾਨਾ ?। ਕੇਤਿਕ ਗਿਨਤੀ ਮਹਿੰ ਚੜਿ ਧਾਈ। ਕਬਿ ਇਤ ਪਹੁੰਚਹਿ ਹੇਤੁ ਲਗਾਈ!' ॥ ੧੪॥ ਸੁਨਤਿ ਹਸਨਖਾਂ ਦੂਤ ਬਖਾਨਾ। 'ਕਾਬਲ ਕੇ ਉਮਰਾਵ ਮਹਾਨਾ । ਲਸ਼ਕਰ ਪੰਚ ਰੁ ਤੀਸ ਹਜ਼ਾਰ। ਤੁਰਕੀ ਘੋਰੇ ਪਰ ਅਸਵਾਰ ॥੧੫॥ ਕਹਨੋ ਸ਼ਾਹੁ-ਮਗ ਨਹਿ ਬਿਲਮਾਵਹੁ । ਲਰਹੁ ਸ਼ੀਘ੍ਰ,ਗੁਰ ਨਿਕਟਿ ਪਠਾਵਹੁ[3]-। ਨਹੀਂ ਦੇਰ ਅਬਿ ਆਵਨ ਮਾਂਹੀ । ਪਹੁੰਚੀ ਲਖਹੁ ਚਮੂੰ ਨਿਜ ਪਾਹੀ॥੧੬॥ ਮੈਂ ਪਿਖਿ ਪਰਖਨ ਕੀਨਿ ਬਿਚਾਰ।[4]ਤੁਮਰੇ ਸਤ, ਸੋ ਆਇਂ ਹਜ਼ਾਰ।ਮਾਰ ਲੇਹਿੰਗੇ ਦੇਹਿ ਨ ਜਾਨੈ[5] । ਇਮ ਤੁਰਕਾਨਾ ਕਰਿ ਹੈ ਹਾਨੈ[4] ॥ ੧੭ ॥

[1]ਸੋ ਸਮਾਂ ਦੇਖੀਂ। [2]ਜਲ ਦਾ ਤਲਾ। [3]ਗੁਰ ਨੂੰ (ਸਾਡੇ) ਪਾਸ ਭੇਜੋ (ਫੜਕੇ)। [4]ਤੁਹਾਡੇ ਪਾਸ ਜੋ ਸੌ (ਜੁਆਨ) ਹੈ ਤੇ ਓਹ (ਓਧਰੋਂ) ਹਜ਼ਾਰ ਆ ਰਿਹਾ ਹੈ ਤਾਂ ਤੁਹਾਡੇ (ਓਹਨਾ ਨੂੰ) ਮਾਰ ਲੈਣਗੇ ਜਾਣ ਨਹੀਂ ਦੇਣਗੇ। [5]ਤੁਸੀਂ ਮਾਰੋਗੇ ਤੁਰਕਾਂ ਨੂੰ।

ਸਵਾਧਾਨ ਰਾਵਰ ਕੀ ਸੈਨ।ਬਿਸਰਾਮੀ,ਇਨ ਕੇ ਸ਼ਮ ਹੈ ਨਾ[1]। ਚਾਹਤਿ ਹੈਂ ਸੰਗ੍ਰਾਮ ਸੁ ਠਾਂਢੇ। ਬਹੁ ਅਨੰਦਤਾ ਜਿਨ ਮਹਿੰ ਬਾਢੈ' ॥੧੯॥ ਸੁਨਿ ਪ੍ਰਸੰਨ ਸਤਿਗੁਰ ਹੁਇ ਆਯੋ। ਢਿਗ ਤੇ ਪਾਗ ਦਿਵਾਇ ਪਠਾਯੋ। ਕਹਨੋ 'ਦੇਹੁ ਸੁਧਿ ਤਿਨ ਕਹੁ ਜਾਈ'। ਛੁਟਨੋ ਹਸਨ ਖਾਂ ਗਮਨਨੋ ਧਾਈ॥੧੯॥ਲਲਾ-ਬੇਗ ਕੋ ਮਿਲਨੋ ਅਗਾਰੀ । ਆਵਤਿ ਲਿਏ ਜੁ ਲਸ਼ਕਰ ਭਾਰੀ। ਕਰਨੋ ਸਲਾਮ ਖਰੋ ਤਬਿ ਭਯੋ।'ਕਹੁ ਸੁਧ ਜਿਸ ਕਾਰਨ ਤੂੰ ਗਯੋ ॥੨੦॥ ਕਿਤਿਕ ਸੈਨ ਸੋ ਗੁਰ ਹੈ ਕਹਾਂ ? ।ਭਾਜਿ ਕਿ ਨਹਿੰ ਪਿਖਿ ਲਸ਼ਕਰ ਮਹਾਂ[2]?।ਲਰਨ ਹੇਤੁ ਗਾਢੇ ਭੀ ਦੇਖਾ ?। ਭਾਖਹੁ ਭੇਤ ਜੁ ਕੀਨਿ ਪਰੇਖਾ' ॥ ੨੧॥ ਸੁਨਤਿ ਹਸਨਖਾਂ ਭੇਵ ਬਤਾਯੋ। 'ਡੇਰਾ ਗੁਰ ਉਜਾਰ ਮਹਿੰ ਪਾਯੋ। ਜਲ ਕੇ ਤਾਲ ਚੁਗਿਰਦੇ ਘੇਰਾ।ਲਰਨ ਹੇਤੁ ਉਤਸਾਹੁ ਘਨੇਰਾ ॥੨੨॥ਕਰਹਿੰ ਉਡੀਕਨਿ ਭਟ ਬਲਵਾਨਾ। ਤੁਰੰਗ ਜ਼ੀਨ ਧਰਿ ਆਯੁਧ ਨਾਨਾ।ਤਿਨ ਕੇ ਕਹਾਂ ਪਲਾ-ਵਨ ਬਾਤ।ਚਾਹਤਿ ਹੈਂ ਸਭਿ ਲਸ਼ਕਰ ਘਾਤ॥੨੩॥ਮੋਹਿ ਰਿਦੇ ਮਹਿੰ ਐਸੀ ਆਵੈ।ਸੌ ਭਟ,ਤੁਮ ਹਜ਼ਾਰ ਕੋ ਘਾਵੈ।ਗੁਰੂ ਬਿਲੰਦ ਬਲੀ ਸਮ ਸ਼ੇਰ।ਕਰਹਿ ਪ੍ਰਤੀਖਨਿ ਗਹਿ ਸ਼ਮਸ਼ੇਰ ॥ ੨੪ ॥ ਮ੍ਰਿਗਨਿ ਮਨਿੰਦ ਬ੍ਰਿੰਦ ਤੁਵ ਸੈਨਾ।ਤੁਮ ਮਹਿੰ ਤਿਨ ਕੀ ਸਮਤਾ ਹੈ ਨਾ। ਦਲ ਹੈ ਅਲਪ ਤਊ ਸਮ ਬਾਜ[3]। ਕਾਕ ਬਟੇਰਾ ਤੋਹਿ ਸਮਾਜ[4] ॥੨੫॥ ਚਾਰ ਹਜ਼ਾਰ ਭਟਨਿ ਕੋ ਟੋਲ। ਚਾਰਹੁੰ ਕਰੇ ਸ਼ੇਰ ਸਮ ਬੋਲ'। ਸੁਨਿਕਰਿ ਬਾਕ ਦੂਤ ਕੇ ਸਾਚੇ।ਤੁਰਕ ਤੁਰਕਪਤਿ ਸਭਿ ਰਿਸ ਰਾਚੇ॥੨੬॥'ਇਹੁ ਕਹਾ ਮੂਰਖ ਕਰਤਿ ਬਖਾਨ।ਬਡ ਜੋਧਾ ਹੌਂ ਬਿਦਤਿ ਜਹਾਨ। ਕਈ ਜੰਗ ਮੈਂ ਰਿਪੁ ਗਨ ਹਤੇ। ਕਰਿ ਪੁਰਸ਼ਾਰਥ ਲੀਨਸਿ ਫਤੇ' ॥ ੨੭ ॥ ਪਾਨ ਬਾਰਨੀ ਕੋ ਕਰਿ ਰਹਨੋ[5]। ਸੁਨਤਿ ਦੂਤ ਤੇ ਰਿਸ ਕਰਿ ਕਹਨੋ। 'ਇਹ ਕੁਛ ਗੁਰ ਤੇ ਲੈ ਕਰਿ ਆਯੋ। ਕਹਿ ਕਰਿ ਚਾਹਤਿ ਹਮੈਂ ਭਰਾਯੋ ॥ ੨੮ ॥ ਦੁਸ਼ਮਨ ਕੋ ਪੱਖੀ ਇਹ ਜਾਨਾ। ਤਿਸ ਕੀ ਜੀਤ, ਹਮਹਿੰ ਚਹਿ ਹਾਨਾ। ਪਨਹੀ ਮਾਰਹੁ ਦੇਹੁ ਨਿਕਾਸੀ। ਥਹੁਰ ਨ ਕਹੈ ਆਨਿ ਕੋ ਪਾਸੀ ॥ ੨੯ ॥ ਗੁਰ ਭਰੀਵ, ਕਰਿ ਨਿੰਦ ਹਮਾਰੀ। ਕਹਾਂ ਮਤੀ

---

[1]ਇਹ ਤਰੈਤਾਜ਼ਾ ਹਨ ਕੋਈ ਥਕਾਨ ਨਹੀਂ ਪਿਆ ਨੇ। [2]ਬਹੁਤੇ ਲਸ਼ਕਰ ਨੂੰ ਦੇਖ ਕੇ ਭਜਿਆ ਹੈ ਕਿ ਨਹੀਂ। [3]ਬਾਜ਼ ਵਾਂਙੂੰ ਹੈ। [4]ਭਾਵ ਤੇਰਾ ਲਸ਼ਕਰ। [5]ਸ਼ਰਾਬ ਪੀਤੀ ਹੋਈ ਸੀ।

ਇਨ ਮੂਢ ਬਿਚਾਰੀ' । ਇਮ ਕਹਿ ਮਾਰਤਿ ਖੇਦਿ ਖਦੇਰਾ[1] । ਜਾਨਿ ਅਨਾਦਰ ਬਹੁ ਨਿਜ ਕੇਰਾ॥੩੦॥–ਗੁਰੂ ਪੀਰ ਕੇ ਨਿਕਟਿ ਸਿਧਾਊਂ।ਮਨ ਬਾਂਛਤਿ ਤਿਨ ਤੇ ਥਰਪਾਊਂ–।ਸੁਮਤਿਵੰਤ ਇਮਰਿਦੈ ਬਿਚਾਰਾ।ਸ਼ੀਘ੍ਰ ਗੁਰੂ ਕੇ ਨਿਕਟਿ ਸਿਧਾਰਾ ॥ ੩੧ ॥ ਕਹਿ ਨਿਜ ਨਾਮ ਬੂਝ ਕਰਿ ਕਹਜੋ। ਸੀਸ ਨਿਵਾਇ ਸਮੁਖ ਗੁਰ ਭਯੋ। 'ਆਨਿ ਪਰਜੋ ਮੈਂ ਰਾਵਰਿ ਸ਼ਰਨੀ। ਜਾਇ ਪ੍ਰਸੰਸਾ ਤਿਨ ਢਿਗ ਥਰਨੀ ॥ ੩੨ ॥ ਸਹਿ ਨ ਸਕੇ ਮਤਿਮੰਦ ਗੁਮਾਨੀ। ਮਾਰਜੋ ਮੋਹਿ ਕਟਕ[2] ਕਹਿ ਬਾਨੀ। ਰਾਖਹੁ ਲਾਜ ਪੀਰ ਜੀ ਮੋਰੀ। ਨਹੀਂ ਅਲੇਖ ਰਹਜੋ ਅਬਿ ਹੋਰੀ' ॥ ੩੩ ॥ ਕ੍ਰਿਪਾ ਨਿਧਾਨ ਕ੍ਰਿਪਾ ਸੁਨਿ ਕਰੀ। –ਹਮ ਹਿਤ–ਲਖਜੋ–ਮਾਰ ਇਸ ਪਰੀ[3]–। ਮ੍ਰਿਦੁਲ ਬਾਕ ਕਹਿ ਦੀਨਸਿ ਧੀਰ। 'ਪਿਖਹੁ ਜੰਗ ਰਹਿ ਕਰਿ ਹਮ ਭੀਰ' ॥ ੩੪ ॥ ਜੋਧ ਨਿਕਟਿ ਬੈਠੇ ਤਬਿ ਭਾਖਜੋ । 'ਨੀਕੀ ਨਹੀਂ, ਨਿਕਟਿ ਇਸ ਰਾਖਜੋ । ਛਲ ਕੋ ਕਰਤਿ ਰਹੈ ਦਲ ਬੀਚ। ਦੇਖਿ ਭੇਤ ਕਹਿ ਤੁਰਕਨਿ ਨੀਚ' ॥ ੩੫ ॥ ਬਿਗਸਤਿ ਕਹਜੋ ਗੁਰੂ 'ਸੁਨਿ ਜੋਧ!ਹਮ ਜਸੁ ਸੁਨਿ ਹੁਇ ਤੁਰਕ ਸਕ੍ਰੋਧ। ਆਨਿ ਪਰੈ ਕੋ ਸ਼ਰਨ ਜਦਾਈ। ਨਹਿੰ ਤਜਾਗਨਿ ਮੈਂ ਕਰੌਂ ਕਦਾਈ ॥ ੩੬ ॥ ਇਹਾਂ ਨ ਰੱਛਾ ਕਰਿ ਦਿਖਰਾਵੌਂ । ਤੌ ਜਮ ਤੇ ਮੈਂ ਕਹਾਂ ਬਚਾਵੌਂ । ਐਸੋ ਬਿਰਦ ਜਾਨੀਐ ਮੋਹਿ । ਸੋ ਸਭਿ ਸਾਚ ਸੁਨਾਵੌਂ ਤੋਹਿ ॥ ੩੭॥ ਬਿਨ ਅਲੇਖ ਹੁਇ ਦੀਨ, ਲਚਾਰੀ। ਕਹੈ ਜੁ–ਮੈਂ ਅਬਿ ਸ਼ਰਨ ਤੁਮਾਰੀ–। ਤਿਸ ਕੀ ਰੱਛਾ ਉਰ ਅਭਿਲਾਖੌਂ । ਕਜਾ ਨਰ ਬਪੁਰਾ,ਜਮ ਤੇ ਰਾਖੌਂ ॥ ੩੮ ॥ ਲੇਖ ਭੇਤ ਤੌ ਕਜਾ ਹੁਇ ਮੇਰਾ । ਹਤੌਂ ਛਿਨਕ ਮਹਿੰ ਦਲ ਰਿਪੁ ਕੇਰਾ । ਦੋਊਂ ਮਾਲਕੀ ਕਾਬਲ ਸਾਰੀ। ਇਹ ਉਮਰਾਵ ਕਰੌਂ ਤਿਨ ਮਾਰੀ ॥ ੩੯ ॥ ਮਨਸਬ ਸ਼ਾਹੁ ਸਮੀਪ ਦਿਵਾਊਂ। ਇਸ ਤੇ ਕਾਬਲ ਰਾਜ ਕਰਾਊਂ' । ਬਿਸਮੇ ਸਭਿ ਸੁਨਿ ਕੈ ਬਚ ਐਸਾ ।–ਇਹੁ ਤੌ ਭਯੋ ਬਿਭੀਖਨ ਜੈਸਾ ॥ ੪੦ ॥ ਆਨਿ ਮਿਲਜੋ ਸਲਿਤਾਪਤਿ[4] ਉਰੇ । ਲੰਕਾਪਤਿ ਸ਼੍ਰੀ ਰਘੁਬਰ ਕਰੇ–। ਸੁਨਿ ਕਰਿ ਜੋਧ ਬੰਦਨਾ ਕੀਨਿ । ਰਾਮਚੰਦ ਇਹੁ ਰੂਪ ਸੁ ਚੀਨ ॥ ੪੧ ॥ ਸਭਿ ਮਹਿੰ ਭਯੋ ਬਿਦਤਿ ਬਿਰਤਾਂਤ । ਸ਼੍ਰੀ ਸਤਿਗੁਰ ਕੀਨੋ ਜਿਸ ਭਾਂਤਿ । 'ਧੰਨ ਧੰਨ' ਸਭਿ ਬਦਨ ਉਚਾਰੇ। ਦੀਨਦਯਾਲ ਕੋ ਬਿਰਦ ਬਿਚਾਰੇ ॥ ੪੨ ॥ ਅਰਧ ਰਾਤਿ

[1]ਮਾਰਿਆ ਤੇ ਖੇਦ ਦੇ ਕੇ ਨਸਾ ਦਿੱਤਾ [ਹਿੰਦੀ, ਖਦੇਰਨਾ=ਪਰੇ ਹਟਾਉਣਾ, ਨਸਾ ਦੇਣਾ]। [2]ਕੌੜੀ। [3]ਜਾਣਿਆਂ ਕਿ ਸਾਡੇ ਕਰਕੇ ਇਸ ਨੂੰ ਮਾਰ ਪਈ ਹੈ। [4]ਸਮੁੰਦਰ ਤੋਂ।

ਦੋਈ ਤਬਿ ਆਇ। ਕਹਤਿ ਹਸਨ ਖਾਂ 'ਰਿਪੁ ਸਮੁਦਾਇ। ਪਹੁੰਚੇ ਜਾਨਹੁ ਰਖੀਅਹਿ ਤਮਾਰੀ। ਬੀਚ ਭੁਵੰਗ ਦੁਰੰਗਨਿ ਡਾਰੀ' ॥ ੪੩ ॥ ਸਭਿ ਦਲ ਮਹਿੰ ਨਰ ਸਤਿਗੁਰ ਫੇਰਾ। 'ਸੁਭਟ ਸੁਚੇਤ ਬਨਹੁ ਇਸ ਬੇਰਾ'। ਸੌ ਸਉਰ ਕੋ ਪਠਸੋ ਅਗਾਰੀ।'ਆਇ ਤੁਰਕ ਤਹਿੰ ਦਿਹੁ ਸੁਧਿ ਸਾਰੀ'॥੪੪॥ਗੁਰ ਦਲ ਮਹਿੰ ਅੰਗੀਠੇ ਲਾਗੇ। ਜਿਨਹੁੰ ਨਿਕਟਿ ਤੇ ਪਾਲੇ ਭਾਗੇ। ਸ਼ਸਤ੍ਰਨਿ ਜੁਤਿ ਸਿਮਰਤਿ ਜਗਦੀਸ਼[1]। ਮਿਲ ਬਿਤਿ ਕਿਤ ਦਸ, ਪੰਦ੍ਰਾਂ, ਬੀਸ ॥ ੪੫ ॥ ਸਭਿ ਸੁਭਟਨਿ ਕੇ ਤਨ ਬਿਨਪਾਲੇ[2]। ਹਤਨ ਰਿਪੁਨਿ ਸਵਧਾਨ ਬਿਸਾਲੇ। ਨਿਸ ਮਹਿੰ ਤੁਰਕ ਚਢੇ ਸਭਿ ਆਏ।ਜੜ ਸਮ ਸੀਤ ਕਰੇ ਨਰ ਪਾਏ[3]॥੪੬॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਦੂਤ' ਪ੍ਰਸੰਗ ਬਰਨਨੰ ਨਾਮ ਤੀਨ ਦਤਵਾਰਿੰਸਤੀ ਅੰਸੁ ॥ ੪੩ ॥

੪੪. [ਜੰਗ ਸ਼ੁਰੂ]।

ਦੋਹਰਾ ॥ ਜਾਮ ਦਿਵਸ ਕੇ ਚਢੇ ਤੇ ਲਵਪੁਰਿ ਤੇ ਪ੍ਰਸਥਾਨ। ਤੀਨ ਜਾਮ ਮਾਰਗ ਚਲੇ ਪੁਨ ਨਿਸ ਕੀਨਿ ਪਧਾਨ ॥ ੧ ॥ ਚੌਪਈ ॥ ਕੁਛ ਬਿੱਸ੍ਰਾਮ ਕੀਨਿ ਸ਼੍ਰਮ ਹੋਏ[4]।ਦੋ ਇਕ ਜਾਮ ਨੀਠਿ ਹੀ ਸੋਏ[5]*। ਬਹੁਰ ਚਢੇ ਦਿਨ ਸਗਰੇ ਚਾਲੇ। ਚਾਰ ਜਾਮ ਮਹਿੰ ਪੰਥ ਬਿਸਾਲੇ ॥੨॥ ਬਹੁਰ ਨਿਸਾ ਦੂਸਰਿ ਹੁਇ ਆਈ। ਕਿਸ ਕਿਸ ਖਾਨੋ ਕੀਨਿ ਬਨਾਈ। ਦਾਨਾ ਦੀਨਸਿ ਕਿਨਹੁੰ ਨਿਹਾਰੀ। ਤਊ ਸ਼੍ਰਮਤਿ ਬਡ ਭੇ ਮਗ ਭਾਰੀ ॥ ੩ ॥ ਰੂਪਾ ਗ੍ਰਾਮ ਉਲੰਘਿ ਕਰਿ ਆਏ। ਬਹੁ ਗ੍ਰਾਮਨ ਕੇ ਆਗੂ ਲਜਾਏ। ਕਹੈਂ ਕਿ 'ਜਿਸ ਥਲ ਗੁਰ ਕੋ ਡੇਰਾ। ਹਮਹਿੰ ਦਿਖਾਇ ਦੇਹੁ ਇਕ ਬੇਰਾ' ॥ ੪ ॥ ਗ੍ਰਾਮਨਿ ਕੇ ਨਰ ਕੋ ਬਹੁ ਤਾਰੈਂ[6]। ਡਰਿ ਕਰਿ ਆਗੂ ਅੱਗ੍ਰ ਪਧਾਰੈ। ਤ੍ਰੈਦਸ ਜਾਮ ਸੁ ਚਲਤਿ ਬਿਤਾਏ। ਚੌਦਸਮੇਂ ਮਹਿੰ ਗੁਰ ਨਿਯਰਾਏ ॥ ੫ ॥ ਮਹਾਂ ਸ਼੍ਰਮਤਿ ਅਰੁ ਛੁਧਤਿ ਬਿਸਾਲੇ। ਠਰੇ ਚਰਨ ਕਰ ਲਾਗਤਿ ਪਾਲੇ[7]। ਤੀਨਹੁੰ ਕਾਰਨ ਤੇ ਤੁਰਕਾਨਾ।ਥਜਾਕੁਲ ਥਹੁ, ਕਿਮ ਹੁਇਂ ਸਵਧਾਨਾ ॥ ੬ ॥ ਲਲਾਬੇਗ ਧੁਤ ਸਭਿ ਸਰਦਾਰਾ। ਨਹਿੰ ਲਸ਼ਕਰ ਕੋ ਹਾਲ ਬਿਚਾਰਾ। ਆਪ ਧਰੀ ਤਨ ਪਰ ਪੁਸਤੀਨ[8]। ਤਮਾਰਿ ਕਰਾਇ ਖਾਨ ਕਰਿ ਲੀਨਿ[9]॥੭॥ ਅਪਰ ਸੁਭਟ

[1]ਸ਼ਸਤ੍ਰਾਂ ਸਹਿਤ ਪਰਮੇਸ਼ੁਰ ਨੂੰ ਯਾਦ ਕਰਦੇ ਹਨ। [2]ਨਿੱਘੇ। [3]ਪਾਲੇ ਨੇ (ਜੋ) ਪੈਰ ਠਾਰ ਕੇ ਜੜ ਵਾਂਙ ਕਰ ਦਿਤੇ। [4]ਥੋੜਿਆਂ ਹੋਇਆਂ ਨੇ ਕੁਛਕ ਅਰਾਮ ਕੀਤਾ। [5]ਦੋ ਇਕ ਪਹਿਰ ਮਸਾਂ ਹੀ ਸੁੱਤੇ ਸਨ। [6]ਤਾੜਦੇ ਹਨ। [7]ਹੱਥ ਪੈਰ ਪਾਲਾ ਲਗ ਕੇ ਠਰ ਗਏ। [8]ਵਾਲਾਂ ਸਣੇ ਚਮੜੇ ਦਾ ਚੋਗਾ ਵਰਗਾ ਗਲ ਦਾ ਪਹਿਰਾਵਾ। [9]ਫ਼ੌਜ ਖਾਣਾਂ ਖਾ ਲਿਆ। *ਪਾਃ–ਦੋ ਇਕ ਜਾਮਨੀ ਰਹੀ ਸੋਇ। ਪੁਨਾਃ–ਜਾਮਨੀ ਠਾਈ ਸੋਇ। ਪੁਨਾਃ–ਕੀਨ ਨਿਸ ਸੋਏ।

ਜਿਨ ਲਰਿਬੋ ਆਗੇ[1]। ਤੀਨਹੁੰ ਕਾਰਨ ਤਿਨ ਤਨ ਲਾਗੇ[2]। ਕਹਿ ਬਹੁ ਰਹੇ ਨ ਕਿਨਹੂੰ ਮਾਨੀ। ਕਰੈਂ ਸ਼ੀਘ੍ਰਤਾ ਸ਼ਾਹੁ ਬਖਾਨੀ[3] ॥ ੮ ॥ ਪਰਮ ਦੁਖੀ ਕਰਿ ਲਸ਼ਕਰ ਲਯਾਏ। ਸੋ ਅਸਵਾਰਨਿ ਕੇ ਨਿਘਰਾਏ। ਜਨੋਂ ਆਵਤਿ ਚੋ ਬਾਗ ਉਠਾਏ। ਤੁਮਾਰ ਤੁਫੰਗਨਿ ਸ਼ਲਖ ਚਲਾਏ ॥੯॥ ਕੜਾ ਕਾੜ ਜਬਿ ਇਕਠੀ ਛੋਰੀ। ਗਿਰੇ ਕਿਤਿਕ ਰਿਪੁ ਲਾਗਤਿ ਗੋਰੀ। ਆਵਤਿ ਲਸ਼ਕਰ ਕੋ ਮੁਖ ਤੋਰਾ। ਦਿਖਤਿ ਨ ਜਾਮਨਿ ਕੋ ਤਮ ਘੋਰਾ ॥ ੧੦ ॥ ਲਲਾਬੇਗ ਜਾਨਯੋ ਗੁਰ ਇਹਾਂ। ਝਾਰ ਮਤਾਬੀ ਜਾਰੇ ਮਹਾਂ। ਅਨਿਕ ਮਸਾਲ ਜਲਾਵਨ ਕੀਨੇ। ਭਯੋ ਪ੍ਰਕਾਸ਼ ਦਿਸ਼ਿਨਿ ਤਮ ਹੀਨੇ[4] ॥੧੧॥ ਇਮ ਕਹਿ ਸਤਿਗੁਰ ਜੋਧ ਚਢਾਯੋ। ਸੰਗੀ ਜਾਤੀ ਮਲਕ ਮਿਲਾਯੋ। 'ਪਰੇ ਹਾਥ ਇਮ ਰਿਪੁ ਮਤਿ ਮੋਟੇ[5]। ਜਿਮ ਪ੍ਰਾਪਤਿ ਮੈਦਾਨ ਸੁ ਹੋਟੇ[6] ॥ ੧੨ ॥ ਛੁਧਤਿ ਸ਼੍ਰਮਤਿ, ਬਹੁ ਨੀਂਦ ਦਬਾਏ। ਪਾਰਾ[7] ਪਰੇ ਠਰੇ ਕਰ ਪਾਏ[8]। ਜਾਹੁ ਬਾਜ਼ ਸਮ ਬੇਗ ਬਡੇਰੇ। ਹਤਹੁ ਤੁਰਕ ਜਨੁ ਲਵੇ ਬਟੇਰੇ[9] ॥ ੧੩ ॥ ਸਤਿਗੁਰ ਦੀਨੀ ਬਿਜੈ ਸੁਖੈਨ। ਬਜਾਕੁਲ ਜੋਨਿ ਕੋਨਿ ਅਰਿ ਸੈਨ'। ਬ੍ਰਿੰਦ ਮਸਾਲੈਂ ਜੋਧ ਅਗਾਰੀ। ਗੁਰ ਕੋ ਹੁਕਮ ਪਾਇ ਕਰਿ ਜਾਰੀ ॥੧੪॥ ਗੁਰ ਨਗਾਰਚੀ ਕੋ ਕਹਿ ਨਾਮਾ। 'ਦੈਰੇ ਦੈਰੇ ਦੀਹ ਦਮਾਮਾ[10]'ਇਮ ਤੁਫੰਗ ਅਰੁ ਚਲਹਿੰ ਕ੍ਰਿਪਾਨਾਂ। ਸ਼ੋਣਤਿ ਅਵਨੀ ਬਹੈ ਮਹਾਨਾ ॥ ੧੫ ॥ ਦੁਹਰਿ ਚੋਬ ਧੌਂਸਾ ਧੁੰਕਾਰੇ'। ਵਧਯੋ ਬੀਰਰਸ ਭਟ ਲਲਕਾਰੇ। ਚਢਯੋ ਜੋਧ ਚਲਿ ਆਗੈ ਗਾਯੋ। ਦੁਹਿ ਦਿਸ਼ਿ ਮਾਰੂ ਬਾਜਤਿ ਭਯੋ ॥ ੧੬ ॥ ਭੁਜੰਗ ਪ੍ਰਯਾਤ ਛੰਦ॥ ਦਮਾਮੇ ਬਜੇ ਬ੍ਰਿੰਦ ਭੇਰੀ ਭੁੰਕਾਰੇ[11]। ਤੁਫੰਗਾਨਿ ਗੋਰੀ ਕਸੇ ਢੇਰ ਮਾਰੇ। ਕਰੇ ਤੇਜ ਘੋਰੇ ਅਗਾਰੀ ਧਵਾਏ। ਕਿਨੂੰ ਤੀਰ ਮਾਰੇ ਸੁ ਨੇਜ਼ੇ ਝੁਮਾਏ ॥ ੧੭ ॥ ਭਏ ਨੇਰ ਸ਼ੱਤ੍ਰੂ ਤਕੈਂ ਭਾਂਹਿ ਮਾਰੈਂ। ਲਗੈਂ ਅੰਗ ਜਾਂਕੇ ਗਿਰੈਂ, ਨ ਸੰਭਾਰੈਂ। ਭਯੋ

---

[1]ਜਿਨ੍ਹਾਂ ਅੱਗੇ (ਹੋਕੇ) ਲੜਨਾ ਸੀ। [2](ਥਕਾਨ, ਭੁੱਖ ਤੇ ਪਾਲਾ)ਤਿੰਨੇ ਤਿਨ੍ਹਾਂ ਦੇ ਸਰੀਰ ਨੂੰ ਲੱਗੇ ਹੋਏ ਸਨ। [3]ਸ਼ਾਹ ਦੇ ਕਹੇ ਅਨੁਸਾਰ ਛੇਤੀ ਕਰਦੇ ਹਨ। [4]ਭਾਵ ਹਰ ਪਾਸੇ ਚਾਨਣਾ ਹੋ ਗਿਆ। [5]ਮਤ ਦੇ ਮੋਟੇ ਸ਼ੱਤਰੂ ਇਸ ਤਰ੍ਹਾਂ ਹੱਥ ਆਏ। [6]ਜਿਵੇਂ ਹਾਰੇ ਹੋਏ ਮੈਦਾਨ ਵਿਚ ਮਿਲਦੇ ਹਨ। [7]ਪਾਲਾ। [8]ਹੱਥ ਪੈਰ। [9]ਲਵੇ ਤੇ ਬਟੇਰੇ [ਸੰਸ:, ਲਵ। ਲਵਾ ਇਕ ਨਿੱਕਾ ਪੰਛੀ ਹੈ ਜਿਸ ਨੂੰ ਕੋਈ ਬਟੇਰੇ ਤੇ ਕਈ ਤਿੱਤਰ ਦੀ ਕਿਸਮ ਦਾ ਮੰਨਦੇ ਹਨ, ਇਹ ਬਟੇਰੇ ਤੋਂ ਬੀ ਸੁਹਲ ਹੁੰਦਾ ਹੈ, ਇਸ ਕਰਕੇ ਪੰਜਾਬੀ ਵਿਚ 'ਲਵਾ' ਸੁਹਲ ਨੂੰ ਬੀ ਕਹਿੰਦੇ ਹਨ]। [10]ਦੈਰੇ ਦੈਰੇ ਵੱਡਾ ਦਮਾਮਾ ਬਜਾਓ। ਦਮਾਮੇ ਵੱਜਣ ਦੀ ਆਵਾਜ਼ ਨੂੰ 'ਦੈਰੇ' ਕਰਕੇ ਦਸਿਆ ਹੈ। [11]ਭੇਰੀਆਂ ਵੱਜੀਆਂ।

ਭੇਜ਼ ਭਾਰੋ ਨਿਭੈ ਬੀਰ ਬਾਂਕੇ। ਸਹਾਈ ਗੁਰੂ ਜਾਨਿ ਦੌਰੇ ਚਲਾਕੇ[1] ॥੧੯॥ ਉਡੀ ਧੂਲ ਗੈਨੰ[2] ਦੁਰੇ ਬਿੰਦ ਤਾਰੇ। ਮਸਾਲੈਂ ਕਰੀ ਮੰਦ[3],ਭੁ ਅੰਧਕਾਰੇ[4]। ਪਲੀਤੇ ਧੁਖੇ ਪੁੰਜ ਤੋੜੇ ਲਗਾਏ। ਮਨੋ ਰੈਣ ਭਾਦੋਂ ਖਦਯੋਤ ਦਿਖਾਏ[5] ॥ ੧੯॥ ਮਹਾਂ ਨਾਦ ਹੋਯੋ ਸੁ ਬਾਜ਼ੀ ਹਿਰੇਖਾ। ਬਕੈਂ 'ਮਾਰ ਲੀਜੈ' ਸਕੋਪੰ[6] ਵਿਸ਼ੇਖਾ। 'ਨਹੀਂ ਜਾਨਿ ਦੀਜੈ ਗਹੋ ਕਾਟਿ ਡਾਰੋ। ਚਲੋ ਸਾਮੁਹੇ ਬੀਰ ਸ਼ੀਕਾ ਨਿਵਾਰੋ' ॥੨੦॥ ਬਜੈਂ ਬਿੰਦ ਬਾਜੇ ਹਕਾਹਾਕ ਬੋਲੈਂ।ਭਿੜੇ ਭੂੜ ਭਾਰੇ ਕਿਤੇ ਬੰਧਿ ਟੋਲੈਂ। ਤੁਫੰਗਾਨਿ ਕੀ ਮਾਰ ਮਾਚੀ ਬਿਸਾਲਾ। ਗਜੈ ਕੇ ਠਨੰਕੇ ਉਠੈਂ ਠੋਕ ਜਾਲਾ[7]॥੨੧॥ਪਰੈਂ ਪੌਰ ਘੋਰੇ ਧਰਾ, ਨਾਦ ਠਾਨੈਂ। ਮਚਯੋ ਜੰਗ ਭੀਮੰ ਰਿਪੂ ਪ੍ਰਾਨ ਹਾਨੈਂ। ਚਲਾਵੈਂ, ਕਸੈਂ ਫੇਰ ਬਾਰੂਦ ਭਾਲੈਂ। ਕਿਤੈ ਏਕ ਗੋਰੀ ਦੁਗੋਰੀਨ ਘਾਲੈਂ ॥੨੨॥ ਕਲਾ ਪੈ ਜੜੇ ਮੋਜ਼ ਤੋੜੇ ਭਖੰਤੇ। ਧਰੈਂ ਹਾਥ ਪੈ ਤਾਕਿ ਸ਼ੱਤ੍ਰ ਛਭੰਤੇ[8]। ਪਲੀਤਾ ਭਖੈਂ ਬਿੰਦ ਜ੍ਵਾਲਾ ਉਗਾਲੈਂ[9]। ਚਲੈਂ ਸ਼ੂਕ ਗੋਰੀ ਤੜਾਕੇ ਉਠਾਲੈਂ ॥ ੨੩ ॥ਲਰੈਂ ਅੰਗ ਭੈਰੈਂ ਤੁਰੰਗਾਨਿ ਛਾਲੈਂ[10] । ਕਿਤੇ ਸੂਰ ਘਾਏ ਹਲਾਚਾਲ ਘਾਲੈਂ। ਕਿਤੇ ਘਾਇ ਘੂੰਮੇ ਗਿਰੈਂ ਬੀਰ ਭੂਮੈ। ਕਿਤੇ ਖਾਇ ਗੋਰੀ ਖਰੇ ਧੀਰ ਝੂਮੈ ॥ ੨੪ ॥ ਸ੍ਰੈਯਾ॥ ਯੌਂ ਜਬਿ ਮਾਰ ਮਚੀ ਸੁ ਘਨੀ ਤਬਿ ਬੋਗ ਲਲਾ ਸੁਧਿ ਜਾਨਿ ਲਰਾਈ। ਕੰਬਰਬੋਗ ਸਮੀਪ ਪਿਖਯੋ ਬਡ ਬੀਰ ਬਲੀ ਤਿਹ ਸੰਗ ਸੁਨਾਈ। 'ਭ੍ਰਾਤ ! ਸੁਨੋ ਘਮਸਾਨ ਘਨੋਂ ਰਣ ਹੋਇ ਰਹਯੋ ਸਭਿ ਕੋ ਅਗਵਾਈ।ਪਾਨ ਸ਼ਰਾਬ ਕਰੋ ਕੁਛ ਥੋਰਈ,ਤੋ ਸਿਰ ਪਾਗ*, ਕਰੋ ਅਬਿ ਧਾਈ[11] ॥੨੫॥ ਆਇਸੁ ਭ੍ਰਾਤ ਬਡੇ ਕੀ ਸੁਨੀ ਤਬਿ ਕੰਬਰ ਬੋਗ ਨੇ ਬਾਕ ਕਹਯੋ।'ਕਜਾ ਗੁਰ ਸੈਨ ਛਰੋ ਜਿਸ ਤੇ ਅਬਿ, ਮਾਰਿ ਸਭੈ ਨਿਸ ਅੰਤ ਲਹਯੋ[12]।ਆਪ ਖੁਦਾਇ ਨੇ ਬਾਂਧਿ ਦਯੋ[13],ਬਿਨ ਤ੍ਰਾਸ ਧਰੈ ਇਸ ਥਾਨ ਰਹਯੋ। ਸ਼ਾਹੁ ਤੁਰੰਗਨਿ ਲੈ ਅਬਿ ਦੋਨਹੁ, ਜਾਇ ਮਿਲੈਂ,ਗੁਰ ਲੇਹਿੰ ਗਹਯੋ ॥ ੨੬ ॥ ਸ਼ਾਹੁ ਕਰੈ ਬਖਸ਼ੀਸ਼ ਮਹਾਂ ਜਸੁ ਫੈਲਿ ਪਰੈ ਸਗਲੇ

---

[1]ਚਾਲਾਕੀ ਨਾਲ। [2]ਅਕਾਸ਼ ਵਿਚ। [3](ਧੂੜ ਨੇ) ਮਸਾਲਾਂ ਦੀ ਲੋ ਮੰਦ ਕਰ ਦਿਤੀ। [4]ਹਨੇਰਾ ਹੋ ਗਿਆ। [5]ਮਾਨੋਂ ਭਾਦੋਂ ਦੀ ਰਾਤ ਨੂੰ ਟਿਟਾਣੇ ਦਿੱਸਦੇ ਹਨ। [6]ਸਹਿਤ ਕ੍ਰੋਧ ਦੇ। [7]ਗਜਾਂ ਦੇ ਠੋਕਣ ਨਾਲ ਠਣਕਾਰੇ ਉੱਠਦੇ ਹਨ ਬਹੁਤੇ। [8]ਵੈਰੀ ਨੂੰ ਝੱਕ ਕੇ (ਝੜੇ) ਡੇਰਦੇ ਹਨ। [9]ਸਮੂਹ ਬੰਦੂਕਾਂ ਵਿਖੇ ਪਲੀਤੇ ਭਖਦੇ ਹਨ। [10]ਘੋੜਿਆਂ ਦੇ ਅੰਗ ਭੈਰਾ (ਕਰਕੇ) ਭੈਰਾ ਦਿੰਦੇ ਹਨ। [11]ਤੇਰੇ ਸਿਰ ਪੱਗ (ਇੱਜ਼ਤ ਦੀ) ਹੈ, (ਇਸ ਲਈ ਅਗਾਹਾਂ ਨੂੰ) ਹੁਣ ਧਾਈ ਕਰੋ। [12]ਸਾਡੀ ਰਾਤ ਮੁਕਦੀ ਤਕ ਸਭ ਨੂੰ ਮਾਰ ਛਡਾਂਗੇ। [13]ਬੰਨ੍ਹ ਦਿਤੇ ਹਨ (ਸ਼੍ਰੀ ਗੁਰੂ ਜੀ)। *ਪਾ:—ਡਾਰ।

ਤੁਰਕਾਨਾ।ਚਾਰ ਹਜ਼ਾਰ ਹੀ ਸੈਨ ਸੁਨੀ ਹਮਰੇ ਢਿਗ ਹੈਰਹੁ ਪੁੰਜ ਮਹਾਨਾ। ਆਟੇ ਮੈਂ ਲੌਨ ਸਮਾਨ ਮਿਲਾਵਹੁ ਕੌਨ ਥਿਰੈ ਲਰਿਬੇ ਅਗਵਾਨਾ ?। ਏਕ ਗੁਰੂ ਸਿਖ,ਹੈਂ ਹਮਰੇ ਦਸ,ਕੌ ਬਲਵਾਨ ਜੁ ਹੋਇ ਨ ਹਾਨਾ[1]?'॥੨੭॥ ਪਾਨ ਸ਼ਰਾਬ ਕਰੈਂ ਬਹੁਤੀ, ਪਿਖਿ ਬੇਗਲਲਾ ਰਣ ਫੇਰ ਉਚਾਰੀ:—'ਜੌਰ ਪਰਨੋ ਬਹੁ ਘੋਰ, ਸੁਨੈ ਰਵ[2], ਤੂੰ ਪ੍ਰਸਥਾਨਹੁ ਠੌਰ ਅਗਾਰੀ।ਸਾਤ ਹਜ਼ਾਰ ਸਊਰ[3] ਜਿ ਸੂਰ, ਕਰੋ ਅਪਨੇ ਸੰਗ ਮੈਂ ਬਲ ਭਾਰੀ। ਆਗੈ ਕੌ ਰੋਕੋ ਜਾਇ ਥਿਲੌਕਹੁ ਰੌਰ ਮਹਾਂ, ਕਿਮ ਹੋਤਿ ਪੁਕਾਰੀ' ॥ ੨੮ ॥ ਭ੍ਰਾਤ ਕੀ ਆਇਸੁ ਮਾਨਿ ਚਲਨੋ ਬਹੁ ਪਾਨਿ ਸੁਰਾ ਕਰਿ[4] ਬੀਰ ਹੰਕਾਰੀ। ਕੰਬਰਬੇਗ ਨੇ ਬੇਗ ਕਰਨੋ ਉਦਬੇਗ, ਸੁ ਬੇਗਲਲਾ ਨ ਸਹਾਰੀ[5]। ਦੀਹ ਦਮਾਮੇ ਸਮੂਹ ਬਜੇ, ਦਲ ਸਾਤ ਹਜ਼ਾਰ ਚਲੇ ਬਲ ਭਾਰੀ। ਹੇਲਾ ਪੁਕਾਰਤਿ ਗੌਰਿਨਿ ਮਾਰਤਿ ਤੋਮਰ ਧਾਰਤਿ ਆਇ ਅਗਾਰੀ ॥ ੨੯ ॥ ਸ਼੍ਰੀ ਹਰਿਗੋਬਿੰਦ ਧੀਰ ਬਲੀ ਬਰ'ਬੀਰ ਸਮੀਰ'ਕੇ ਸੰਗ ਬਖਾਨਾ[6]।'ਆਇ ਸਹਾਇਕ ਹੋਇ ਅਬੈ, ਲਗਿ ਸੈਲ ਹਿਮਾਲਹਿ ਸੀਤ ਮਹਾਨਾ। ਸ਼ੱਤ੍ਰੁਨਿ ਕੇ ਤਨ ਸੀਤ ਕਰੋ ਜਿਨ ਤੌ ਨ ਬਨੈ ਕੁਛ, ਹੈ ਠਰਵਾਨਾ[7]।ਕੰਪ ਉਠੈਂ[8] ਸਭਿ ਕੇਰ ਸਰੀਰ ਅਧੀਰਜ ਬੀਰਜ[9] ਕੌ ਕਰਿ ਹਾਨਾ' ॥ ੩੦ ॥ ਆਇਸੁ ਪਾਇ ਚਲਨੋ[10] ਹਰਖਾਇ, ਲਗਨੋ ਹਿਮ ਸੈਲ ਕੇ ਜਾਇ ਸਥਾਨਾ। ਸੀਤ ਕੌ ਲਗਾਇ ਬਹਨੋ ਇਤ ਆਇ, ਜਹਾਂ ਰਣ ਥਾਇੰ,ਲਰੈਂ ਤੁਰਕਾਨਾ। ਲਗਨੋ ਸਰੀਰਨਿ,ਧੀਰ ਭਜੀ, ਠਰਿ ਕ੍ਰੂਰ ਭਯੋ, ਬਝ ਸੀਤ ਕੌ ਮਾਨਾ। ਹਾਥ ਕੀ ਆਂਗੁਰੀ ਨਾਂਹਿ ਖੁਲ੍ਹੈਂ, ਮੁਖ ਦੰਤ ਬਜੈਂ[10]ਬਲ ਹੀਨ ਅਜਾਨਾ ॥੩੧॥ਚੀਰ ਤੇ ਛਾਦ[11]ਸਰੀਰਨ ਕੌ ਜੁਗ ਹਾਥਨਿ ਦੇਤ ਹੈਂ ਕਾਂਖ ਮਝਾਰਾ[12]।ਕੌਨ ਤੁਫੰਗ ਚਲਾਇ ਸਕੈ,ਛੁਟਿ ਬਾਗ ਗਈ,ਨ ਕਿਕਾਨ ਸੰਭਾਰਾ।ਕੰਪਤਿ ਹੈਂ ਤਨ ਹੋਤਿ ਨਹੀਂ ਦ੍ਰਿਛ'ਆਇ ਭਿਰੇ[13]' ਮੁਖ ਬੋਲ ਉਚਾਰਾ।ਕੰਬਰਬੇਗ ਭਯੋ ਰਣ ਸੰਮੁਖ ਹੋਇ ਤੁਫੰਗਨਿ ਕੇ ਕੜਕਾਰਾ ॥ ੩੨ ॥ ਸਾਤ ਹਜ਼ਾਰ ਕੀ ਭੀਰ ਅਈ ਜਬਿ, ਜੋਧ ਨੇ ਜੌਰ ਪਰਨੋ ਤਬਿ ਜਾਨਾ। ਸ਼ਾਹੁ ਸਲੇਮ ਸੁ ਭ੍ਰਾਤ ਹੁਤੋ ਬਲਵਾਨ ਕਿ ਸਾਥ

[1]ਗੁਰੂ ਜੀ ਪਾਸ ਜੇ ਇਕ ਸਿੱਖ (ਹੈ ਤਾਂ) ਸਾਡੇ (ਪਾਸ) ਦਸ (ਸੂਰਮੇ) ਹਨ, ਕਿਹੜਾ ਬਲੀ ਹੈ ਜੋ (ਇਕ ਦਸਾਂ ਦੇ ਹੱਦੋਂ) ਨਾ ਮਰੇਗਾ। [2](ਇਹ) ਅਵਾਜ਼ ਸੁਣੀਂਦੀ ਹੈ। [3]ਸਵਾਰ। [4]ਸ਼ਰਾਬ ਪੀਕੇ। [5]ਛੇਤੀ ਕੀਤਾ (ਉਦ੍ਵੇਗ=) ਅੱਗੇ ਜਾਣਾ, ਲਲਾਬੇਗ ਦੀ (ਬਾਣੀ) ਨ ਸਹਾਰੀ। [6]ਹਰਾ ਦੇ ਬੀਰ ਨੂੰ ਕਿਹਾ। [7](ਠੰਢ ਨਾਲ) ਠਰ ਜਾਣ। [8]ਬਲ। [9]ਭਾਵ ਹਰਾ ਦਾ ਬੀਰ ਗਿਆ। [10]ਦੰਦ ਵਜਣ ਲਗ ਗਏ। [11]ਕਪੜਿਆਂ ਨਾਲ ਢਕਕੇ। [12]ਵੱਖੀਆਂ (ਕੱਛਾਂ) ਵਿਚ। [13]ਆ ਭਿੜੇ ਹਨ।

ਸੁ ਬਾਕ ਬਖਾਨਾ। 'ਮਾਰਿ ਤੁਵੈਗਨ ਭੰਗ ਕਰੋ ਇਹ ਆਵਤਿ ਅੱਗੂ ਬਧਨੋ ਤੁਰਕਾਨਾ।ਪੰਚ ਸੈ ਲੇਹੁ ਪਵੰਗਮ ਸੰਗ ਉਠਾਇ ਕੈ ਬਾਗ ਕਰੋ ਘਮਸਾਨਾ' ॥੩੩॥ ਜੋਧ ਸੁ ਭ੍ਰਾਤ ਕੀ ਆਇਸੁ ਕੋ ਸੁਨਿ ਸ਼ਾਹੁ ਸਲੇਮ ਚਲਨੋ ਉਤਸਾਹੂ। ਤੀਰ ਤੁਵੈਗਨਿ ਤੋਮਰ ਤੇ ਤਰਵਾਰਨ ਕੋ ਗਹਿ ਕੈ ਕਰ ਮਾਂਹੂ। ਜਾਇ ਤੁਵੈਗਨ ਕੋ ਛੁਰਿਵਾਯਹੁ ਏਕ ਹੀ ਬਾਰ ਪਰੋ ਬਿਧਿ ਯਾਂਹੂ। ਜਸੋਂ ਦਲ ਟੀਡ੍ਹਨਿ ਕੋ[1] ਲਖਿ ਕੈ,ਹਿਤ ਮਾਰਨ ਧਾਇ ਬਿਹੰਗਮ[2]ਤਾਂਹੂ ॥੩੪॥ ਸਾਤ ਹਾਜ਼ਰਨ ਊਪਰ ਪਾਂਚਸੈ ਦੌਰ ਗਏ ਇਮ ਮਾਰਨ ਕੋ। ਹੋਤਿ ਛੁਧਾਤੁਰ ਕੇਹਰਿ ਜਸੋਂ ਮ੍ਰਿਗ ਕੋ ਸੁਨਿ ਨਾਦ ਨਿਹਾਰਨ ਕੋ। ਹਾਥ ਉਠਾਇ ਸਕੈ ਨ ਰਿਪੂ, ਠਰਿ[3] ਸੁੰਨ ਭਏ ਹਿਤ ਹਾਰਨ ਕੋ[4]।ਹੈ ਨ ਤੁਵੈਗ ਸੰਭਾਰਨ ਕੋ ਤਬਿ ਕੌਨ ਗਹੈ ਤਰਵਾਰਨ ਕੋ ॥ ੩੫ ॥ ਆਧ ਹਜ਼ਾਰ ਤੁਵੈਗ ਛੁਟੀ ਰਿਪੁ ਚਾਰ ਸੈ ਮਾਰਿ ਕੈ ਭੂਮਿ ਗਿਰਾਏ।ਫੂਟ ਗਏ ਕਾਨ ਤੁੰਡ ਰੁ ਮੁੰਡ ਪ੍ਰਚੰਡ ਹੀ ਘਾਉ ਲਗੇ ਸਮੁਦਾਏ। ਬਿੰਦ ਪਠਾਨ ਗਿਰੇ ਮੁਸ਼ਾਲੇ, ਹੱਥਯਾਰ ਨ ਹੋਇ ਸਕੈ[5], ਪਛੁਤਾਏ। 'ਹਾਇ' ਕਰਾਹਤਿ[6], ਕੋ ਹਤਿ ਭੇ, ਕੁਛ ਜੀਵਤਿ ਪਾਇ ਦੁਰੈ ਹਯ ਧਾਏ[7] ॥ ੩੬ ॥ ਅੰਗਨਿ ਭੰਗ ਤੁਰੰਗ ਭਏ ਬਿਚ ਜੰਗ ਗਿਰੇ ਭਟ ਸੰਗ ਗਿਰਾਏ। ਬੀਚ ਮਸ਼ਾਲਚੀ ਨਾਸ਼ ਕਰੇ, ਅੰਧਕਾਰ ਮਹਾਂ ਅਰੁ ਧੂਲ ਉਡ੍ਹਾਏ।ਪੂਰਨ ਸ਼ੋਣ ਬਿਲੋਚਨ ਭੇ,ਤਨ ਖੇਹ ਜਮੀਂ,ਅਤਿ ਸ਼ੋ ਅਕੁਲਾਏ[8]। ਘੋਰੇ ਮਰੇ ਅਟਕੈਂ ਚਲਤੇ ਤਿਨ ਊਪਰ ਔਰ ਗਿਰੈਂ ਜੁ ਧਵਾਏ[9] ॥ ੩੭॥ ਦੋਹਰਾ॥ਸ਼ਸਤ੍ਰ ਭਏ ਨਹਿੰ[10] ਸ਼ੱਤ੍ਰੂ ਤੇ ਸ਼ਾਹਸਲੇਮ ਸੁ ਜਾਨਿ।ਧੌਂਚਿ ਕ੍ਰਿਪਾਨੈਂ ਮਿਲਿ ਗਏ ਮਾਰਿ ਮਾਰਿ ਕਰਿ ਜ੍ਵਾਨ ॥ ੩੮ ॥ ਤੁਰਤ ਆਪ ਹੀ ਮੁਰਿ ਪਰੇ ਦੌਰਾ ਤੁਰਕਨਿ ਪਾਇ। ਕਟਨਿ ਲਗੇ ਤਬਿ ਆਪ ਮਹਿੰ[11] ਕਛੁ ਨ ਜਾਨਨੋ ਜਾਇ ॥ ੩੯ ॥ ਸ੍ਰੈਯਾ ॥ ਪੂਤ ਪਿਤਾ ਕੋ ਹਤੈ ਸਿਰ ਮੈਂ ਪਿਤ ਮਾਰਤਿ ਪੂਤ ਕੋ ਨਾਂਹਿਨ ਜਾਨੈ। ਭ੍ਰਾਤ ਸੋਂ ਭ੍ਰਾਤ ਗਿਰਨੋ ਕਟਿਕੈ ਤਿਮ ਨਾਂਹਿ ਚਚਾ ਕੋ ਭਤੀਜ ਪਛਾਨੈ। ਮੀਤ ਸੋਂ ਮੀਤ ਕ੍ਰਿਪਾਨ ਬਹੀ, ਮਤਿ ਹੋਤਿ ਭਈ ਹਤਿ, ਆਪ ਹੀ ਹਾਨੈਂ[12]।ਮਾਰਿ ਮਰੇ ਸੁ ਹਜ਼ਾਰ ਹੀ ਸ਼ੱਤ੍ਰੂਨਿ ਥੋਰ ਹੀ ਕਾਲ ਬਿਖੈ

---

[1]ਟਿਡੀ ਦੇ ਦਲ ਨੂੰ। [2]ਮੁਰਾਦ ਤਿਲੀਅਰ ਤੋਂ ਹੈ। ਤਿਲੀਅਰ ਮਕੜੀ ਨੂੰ ਕਟ ਸਿਟਦਾ ਹੈ। [3]ਠਰੇ ਹੋਏ (ਵੈਰੀ)। [4]ਹਾਰਨੇ ਲਈ। [5]ਹਥਿਆਰਾਂ ਦਾ (ਵਾਰ) ਨਾ ਹੋ ਸਕਿਆ (ਉਹਨਾਂ ਤੋਂ)। [6]ਹਾਇ ਹਾਇ ਕਹਿਕੇ ਕੁਰਲਾਂਵਦੇ ਹਨ। [7]ਜੋ ਕੁਛ ਜੀਂਵਦੇ ਸਨ (ਉਹ ਮੌਕਾ) ਪਾ ਘੋੜੇ ਭਜਾਕੇ ਲੁਕ ਗਏ। [8]ਕੇਸ ਤੇ ਨੇਤ੍ਰ (ਧੂੜ ਨਾਲ) ਭਰ ਗਏ; ਸਰੀਰ ਤੇ ਖੇਹ ਜਮ ਗਈ, ਬੜੇ ਹੀ ਵਿਆਕੁਲ ਹੋਏ। [9]ਜੋ ਦੌੜੇ ਆਉਂਦੇ ਸਨ। [10]ਭਾਵ ਸ਼ਸਤ੍ਰ ਨਾ ਵੱਲ ਸਕੇ। [11]ਭਾਵ ਵੈਰਕ। [12](ਆਪਣਿਆਂ ਨੂੰ) ਆਪ ਹੀ ਨਾਸ਼ ਕਰਦੇ ਹਨ।

ਤੁਰਕਾਨੈ॥੪੦॥ਦੋਹਰਾ॥ਸਪਤ ਸਹੱਸ੍ਰਨਿ ਕੇ ਬਿਖੈ ਪਰੀ ਰੌਰ ਇਸ ਭਾਇ। –ਕਿਤ ਹਮਰੋ ਦਲ, ਕਿਤ ਗੁਰੂ–ਨਹਿੰ ਕਿਛੁ ਜਾਨਨੋ ਜਾਇ॥੪੧॥–ਕਿਤ ਗਮਨੈ, ਕਿਤ ਤੇ ਹਟੇ–ਰਹਨੋ ਨ ਕੁਛ ਮਨ ਗਯਾਨ। ਇਕ ਤਮ, ਪੁਨ ਹਿਮ,ਰਜੁ[1] ਅਧਿਕ,ਪਰੇ ਪ੍ਰਾਨ ਕਰਿ ਹਾਨਿ॥੪੨॥ਇਤ ਉਤ ਕੋ ਕਿਤ ਟਰਿ ਗਯੋ ਦੈਵ ਜੋਗ ਤੇ ਕੋਇ। ਬਚਨੋ ਰਹਨੋ, ਬਾਕੀ ਸਕਲ ਪਰੇ ਮ੍ਰਿਤਕ ਰਣ ਹੋਇ ॥ ੪੩ ॥ ਪੂਰਨ ਪੁਰਖਨਿ ਤੇ ਕਹਹੁ ਪੂਰਾ ਉਤਰੈ ਕੌਨ।ਗੁਰੂ ਸੰਭਨਿ ਸੋਂ ਅਰਹਿ ਸੋ ਮੰਦ ਭਾਗ ਹੈਂ ਜੌਨ ॥੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਜੁੱਧ ਪ੍ਰਸੰਗ' ਵਰਣਨੰ ਨਾਮ ਚਤੁਰ ਚਤਵਾਰਿੰਸਤੀ ਅੰਸੂ ॥ ੪੪ ॥ ੪੫. [ਯੁੱਧ–ਜਾਰੀ]।

ਦੋਹਰਾ ॥ ਆਪਸ ਮਹਿੰ ਭਿਰ ਜਾਂਹਿ ਜੋ ਤਬਹਿ ਕਰਹਿੰ ਹੱਥਯਾਰ[2]। ਨਤੁ ਪਾਰੇ ਮਾਰੇ ਸਰਬ[3] ਪਰੇ ਹਜ਼ਾਰ ਸੁਮਾਰ॥ ੧ ॥ ਸ੍ਰੈਯਾ ॥ ਹੋਰਿ ਅਛਾਤ[4]ਪਰੀ ਕਹੁ ਦੀਰਘ, ਕੰਬਰ ਬੇਗ ਹਟਨੋ ਪਿਛਵਾਈ। ਫੇਰਿ ਮਸਾਲ ਬਿਸਾਲ ਜਲਾਇ, ਕਰਾਲ ਪਿਖਨੋ ਦਲ ਕੋ ਸਮੁਦਾਈ। ਬੀਰਨਿ ਪੈ ਬਹੁ ਬੀਰ ਪਰੇ, ਗਨ ਘੋਰਨਿ ਪੈ ਮਰਿ ਘੋਰੇ ਇਥਾਈਂ।–ਕੈਸੇ ਭਏ ਮ੍ਰਿਤੁ ਏ ਸਗਰੇ?–ਬਹੁ ਸੋਚਤਿ ਹੈ ਚਿਤ ਮੈਂ ਦੁਖ ਪਾਈ ॥ ੨ ॥ ਘਾਉ ਭਕਾਭਕ ਬੋਲਤਿ ਹੈਂ ਬਹੁ ਸ਼ੋਣਤਿ ਭੂਤਲ ਬੀਚ* ਬਹਨੋ। ਬਾਂਹੁ ਕਟੀ, ਕਿਹ ਜੰਘ ਕਟੀ,ਕਿਹ ਗ੍ਰੀਵ ਕਟੀ, ਧਰ ਹੋਇ ਰਹਨੋ[5]। ਕੋ ਗੁਲਕਾਂ ਲਗਿ ਪ੍ਰਾਨ ਦਏ ਤਰਫੈਂਤਿ ਕਿਤੇ ਮੁਖ 'ਹਾਇ' ਕਹਨੋ। ਊਂਧੇ[6] ਪਰੇ, ਇਕ ਸੀਧੇ ਪਰੇ, ਇਕ ਟੇਢੇ ਪਰੇ,ਬਡ ਘਾਵ ਲਹਨੋ ॥ ੩ ॥ ਕੰਬਰਬੁਗ ਪਠਨੋ ਨਰ ਕੋ, ਜਹਿੰ ਬੇਗਲਲਾ, ਸੁਧਿ ਜਾਇ ਸੁਨਾਈ। 'ਏਕ ਤੌ ਸੀਤ ਤੇ ਅੰਗ ਗਏ ਠਰਿ, ਦੂਸਰੇ ਹੈ ਭਮ ਕੋ ਸਮੁਦਾਈ। ਆਪਸ ਮੈਂ ਕਟਿ ਸੈਨ ਮਰੀ, ਨ ਸਰਨੋ ਕੁਛ,ਸ਼ੱਤ੍ਰੂ ਖਰੇ ਸਮੁਹਾਈ।ਜੋ ਪਹੁੰਚਨੋ ਦਲ ਅੱਗੂ ਪਠਾਵਹੁ', ਸੰਮੁਖ ਹੋਇ ਕਰੈ ਜੁ ਲਰਾਈ' ॥ ੪ ॥ ਯੌ ਸੁਨਿ ਸ਼ੋਨ[7]ਰਹਨੋ ਬਿਸਮਾਇ,–ਮਰਨੋ ਦਲ ਬਾਦ, ਸਰਨੋ ਨਹਿੰ ਕਾਜੁ–। ਬੇਗਲਲਾ ਪੁਨ ਆਇਸੁ ਦੀ 'ਸਵਧਾਨ ਕੋ ਹੋਇ ਸਮੂਹ ਸਮਾਜੂ। ਆਪਸ ਕੀ ਕਰਿ ਲਹੁ ਪਛਾਨ, ਮਹਾਂਨ ਹਨੋ ਗੁਰ, ਜਾਇ ਨ ਭਾਜੂ[8]।

[1]ਧੂੜ। [2]ਜਦੋਂ ਆਪੇ ਵਿਚੋਂ ਭਿੜ ਜਾਂਦੇ ਹਨ ਤਦੋਂ ਹਥਿਆਰਾਂ ਨਾਲ (ਗੁਰੂ ਜੀ ਦੇ ਯੋਧੇ ਵੈਰੀ ਪਰ ਮਾਰ) ਕਰਦੇ ਹਨ। [3]ਨਹੀਂ ਤਾਂ (=ਜੇ ਨਾ ਭਿੜਨ ਤਾਂ) ਪਾਲਾ ਵੈਰੀ ਨੂੰ ਮਾਰ ਰਿਹਾ ਹੈ। [4]ਆਛਤ, ਬਲਾ। [5]ਕਿਸੇ ਦੀ ਗਰਦਨ ਕਟੀ ਗਈ (ਗੱਲ ਕੀ) ਮੱਥਰ ਹੋਇਆ ਪਿਆ ਹੈ। (ਅ) ਗ੍ਰੀਵ ਕਟੀ ਜਾਣ ਤੇ ਧੜ ਹੀ ਬਣ ਰਿਹਾ ਹੈ। [6]ਮੂਧੇ। [7]ਜੋ (ਆਪਣੀ) ਫੌਜ (ਹੁਣ) ਪਹੁੰਚੀ ਹੈ ਉਸ ਨੂੰ ਮੁਹਰੇ ਘੱਲੇ। (ਅ) ਜੋ ਅੱਗੇ ਦਲ ਪਹੁੰਚਿਆ ਸੀ (ਮਾਰਿਆ ਗਿਆ, ਹੁਣ ਹੋਰ) ਘੱਲੇ। [8]ਕੰਨੀ। [9]ਭੱਜ ਨਾ ਜਾਏ। *ਪਾ:–ਬੀਰ।

ਰਾਤਿ ਕੀ ਘਾਤ ਭਲੀ ਹਮ ਕੋ, ਦਿਨ ਮੈਂ ਨ ਥਿਰੈਂ, ਗਹਿ ਲੀਜਹਿ ਆਜੁ[1] ॥ ੫ ॥ ਦੈ ਸਰਦਾਰ ਪਠਾਨਨਿ ਕੇ ਦਲ ਆਠ ਹਜ਼ਾਰ ਅਹੈਂ ਜਿਨ ਸੰਗਾ। ਆਇਸੁ ਦੀਨਸਿ ਸੀਖ ਸਿਖਾਇ,ਚਲੇ ਰਣਕੋ ਚਿਤ ਚਾਵ ਉਮੰਗਾ।ਭੀਖਨ ਖਾਨ ਬਡੋ ਬਲਵਾਨ ਸੰਜੋਇ ਕੋ ਧਾਰਿ ਰਹਜੋ ਸਰਬੰਗਾ। ਦੂਸਰ ਨਾਮ ਕਹੈਂ ਗੁਲਖਾ[1],ਜਿਨ ਆਗੇ ਕਰੇ ਬਹੁ ਬਾਰ ਹੀ ਜੰਗਾ॥੬॥ਸਾਤ ਹਜ਼ਾਰਨਿ ਕੋ ਮਰਿਵਾਇ ਕੈ ਆਠ ਹਜ਼ਾਰ ਕਰੇ ਪੁਨ ਆਗੇ। ਚੋਬ ਦਮਾਮਨਿ ਬਿੰਦ ਪਰੈ, ਬਡ ਰੌਰ ਕਰੈਂ ਰਸ ਬੀਰ ਮੈਂ ਪਾਗੇ। ਬੀਰ ਕਹਾਂ ਬਲ ਠਾਨਿ ਭਿਰੈਂ ਤਿਨ ਤੀਨਹੂੰ ਕਾਰਨ[2] ਜੋ ਤਨ ਲਾਗੇ। ਕਾਲ ਕੇ ਪੂਰੇ ਕਹਾਂ ਬਸ ਚਾਲਹਿ ਹੈ ਨ ਸੰਭਾਲਨ ਜਾਤਿ ਹੈਂ ਭਾਗੇ[3]॥੭॥ਜਾਨਿ ਬਡੋ ਦਲ ਆਇ ਗਯੋ ਤਬਿ ਜੋਧ ਪਰੇਰਿ ਤੁਰੰਗ ਅਗਾਰੀ। ਸ਼ਾਹੁ ਸਲੇਮ ਸੋਂ ਆਨਿ ਮਿਲਜੋ ਸੁਖ ਬੂਝ ਤਿਨੈ ਸੁਖਸਾਰ[4] ਉਚਾਰੀ। 'ਜਜੋਂ ਕਟ ਆਪਸ ਮੈਂ ਮਰਿ ਗੇ ਹਮ ਦੂਰ ਖਰੇ ਸਭਿ ਰੀਤਿ ਨਿਹਾਰੀ। ਆਪ ਹੀ ਤੇ ਬਿਨ ਮਾਰੇ ਮਰੇ, ਗੁਰ ਪੂਰਨ ਕੋ ਸੁ ਪ੍ਰਤਾਪ ਹੈ ਭਾਰੀ' ॥ ੮ ॥ ਜੰਬੁਕ[5] ਆਮਿਖ ਖਾਹਿਂ ਘਨੇ, ਬਹੁ ਘਾਵ ਸਨੈ ਭਟ ਜੰਗ ਗਿਰੇ। ਜੋਗਨਿ ਸ਼ੋਣਤ ਪੀਵਤਿ ਹੈਂ,ਪੁਨ ਲੇਤਿ ਡਕਾਰ ਅਨੰਦ ਭਰੇ। ਭੂਤ ਮਹਾਂ ਗਨ ਪ੍ਰੇਤ ਪੁਕਾਰਤਿ, ਨਾਚਤਿ ਹਾਥ ਕਪਾਲ[6] ਧਰੇ। ਆਂਤ੍ਰ ਨਿਕਾਰਿ ਗਰੇ ਮਹਿਂ ਡਾਰਤਿ ਗਾਵਤਿ ਤਾਲ ਬਜਾਇ ਖਰੇ॥੯॥ਆਠ ਹਜ਼ਾਰ ਪਰਜੋ ਦਲ ਆਇ ਉਠਾਇ ਸਕੈਂ ਨ ਤੁਫੰਗਨਿ ਕੋ।ਸੀਤ ਤੇ ਹੋਇ ਰਹੈਂ ਜੜ ਕੇ ਸਮ, ਪ੍ਰੇਰਤਿ ਅੱਗ੍ਰ ਤੁਰੰਗਨ ਕੋ। ਤਾਪਤਿ ਪਾਵਕ ਕੋ ਭਟ ਜੋਧ ਕੇ, ਹੋਤਿ ਨਹੀਂ ਠਰ ਅੰਗਨਿ ਕੋ। ਹੈ ਸਵਧਾਨ ਧਰੇ ਸਭਿ ਆਯੁਧ ਆਵਤਿ ਸ਼ੱਤ੍ਰੁਨਿ ਭੰਗਨ ਕੋ॥੧੦॥ਤਮਾਰ ਤੁਫੰਗ ਹਜ਼ਾਰ ਹੁਤੀ ਇਕ ਬਾਰ ਚਲੀ ਔਰਿ ਮਾਰਨ ਕੋ। ਸੰਮੁਖ ਰੌਰ ਕੇ ਛੋਰਿ ਦਈ ਤੁਰਕਾਨਿ ਲਗੀ ਤਨ ਗਾਰਨ ਕੋ[7]।ਫੇਰ ਬਰੂਦ ਬੰਦੂਕਨਿ ਪਾਇ ਕਸੀ ਗੁਲਕਾਨਿ ਪ੍ਰਹਾਰਨਿ ਕੋ। ਸ਼ੀਘ੍ਰ ਚਲਾਇ ਦਈ ਰਣ ਦਾਰੁਨ ਮਾਰਨ ਆਠ ਹਜ਼ਾਰਨਿ ਕੋ ॥ ੧੧ ॥ ਤੁਰਨਤਾ ਇਮ ਧਾਰਿ ਮਹਾਂ,ਕਹਿ ਜੋਧ ਨੈ[8] ਮਾਰ ਬਡੀ ਕਰਿਵਾਈ। ਚਾਰ ਕਰੇ ਇਮ ਵਾਰ ਬੰਦੂਕਨਿ ਏਕ ਹੀ ਬਾਰ ਨ ਸ਼ੱਤ੍ਰੁ ਚਲਾਈ[9]। ਭ੍ਰੁਮ ਧੜਾਧੜ ਗੋਰਤਿ ਸੂਰ ਤੜਾਤੜ ਯੌਂ ਗੁਲਕਾਨ ਮਚੋਈ। ਛੁਛ ਤੁਰੰਗ

[1] ਗੁਲਖ਼ਾਨ। [2] ਭੁੱਖ, ਥਕੇਵਾਂ ਤੇ ਪਾਲਾ। [3] (ਮੈਨਾ ਦੀ) ਸੰਭਾਲ ਨਹੀਂ ਹੁੰਦੀ ਭੱਜੇ ਜਾਂਦੇ ਹਨ। [4] ਸੁੱਖ ਦੀ ਖਬਰ। [5] ਗਿਦੜ। [6] ਖੱਪਰੀਆਂ। [7] ਗਾਲਣੇ ਨੂੰ। [8] ਰਾਇ ਜੋਧ ਨੇ ਕਹਿ ਕਹਿ (ਕੇ ਸੂਰਮਿਆਂ ਨੂੰ)। [9] (ਇੰਨ ਬਿਚ ਵਿਚ) ਸ਼ੱਤ੍ਰੂ ਨੇ ਇਕ ਵਾਰ ਭੀ ਨਾ ਬੰਦੂਕ ਚਲਾਈ।

ਫਿਰੈਂ ਹਿਹਨਾਵਤਿ ਕੇਤਿਕ ਮਿੱਤ੍ਰ ਭਏ ਲਗਿ ਘਾਈ[1] ॥੧੨॥ ਰਸਾਵਲ ਛੰਦ। ਗੁਰੂ ਸੂਰ ਦੌਰੇ। ਕਰੇ ਸ਼ੱਤ੍ਰੂ ਬੌਰੇ। ਕਛੂ ਨਾਂਹਿ ਸੂਝੈ। ਲਗੈਂ ਸ਼ਸਤ੍ਰ ਜੂਝੈਂ॥ ੧੩॥ ਥਕੇ ਪੰਥ ਮਾਂਹੀ। ਭੁਈ ਨੀਂਦ ਨਾਂਹੀ। ਕਿਤੇ ਭੂਖ ਭਾਰੇ। ਛੁਧਾ ਨਾ ਨਿਵਾਰੇ ॥੧੪॥ ਪਰੈ ਭੂਰ ਪਾਰਾ। ਨ ਜਾਈ ਸੰਭਾਰਾ। ਗੁਰੂ ਕੀ ਰਜ਼ਾਏ। ਸਮੀਰੈ ਚਲਾਏ ॥੧੫॥ ਮਹਾਂ ਸੀਤ ਬਯਾਪੇ। ਬਡੇ ਸ਼ੱਤ੍ਰੂ ਕਾਂਪੇ। ਜੁਟੇ ਦੰਤ ਬੋਲੈਂ। ਮਸੋਂ[2] ਹਾਥ ਖੋਲੈਂ ॥੧੬॥ ਕਿਤੀ ਦੇਰ ਲਾਗੇ॥ਤੁਫੈਗਾਨਿ ਤਮਾਗੇ[3]। ਕਰਨੋ ਜੋਧ ਹੱਲਾ। ਨਹੀਂ ਜਾਇ ਝੱਲਾ ॥ ੧੭ ॥ ਲਖੇ ਸ਼ੱਤ੍ਰੂ ਹਾਰੇ। ਮਿਲੇ ਬੀਰ ਭਾਰੈ। ਕਰੇ ਖੱਗ ਨੰਗੇ। ਜਿਨੈਂ ਬਾਢ[4] ਚੰਗੇ ॥੧੮॥ਪਰੋਨੋ ਭੂਰ ਰੌਰਾ। ਸੁਨਨੋ ਦੂਰ ਠੌਰਾ। ਗੁਰੂ ਜਾਨਿ ਲੀਨੋ। ਰਣੈ ਭੂਰ ਕੀਨੋ[5] ॥ ੧੯ ॥ ਪਠੈ ਔਰ ਸੂਰੈ। ਹਜ਼ਾਰੈਂ ਸਊਰੈ। ਰਣੈ ਰੰਗ ਰਾਤੇ। ਚਲੇ ਬੀਰ ਮਾਤੇ ॥ ੨੦ ॥ ਜਹਾਂ ਜੋਧ ਜੋਧਾ। ਰੁਪਨੋ ਧਾਰਿ ਕ੍ਰੋਧਾ। ਤਹਾਂ ਜਾਇ ਬੋਲੇ। ਬਡੇ ਬੰਧਿ ਟੋਲੇ ॥੨੧॥ ਭਪੇ ਬੰਨ੍ਹਿ ਜਾਰੀ[6]। ਨਹੀਂ ਸੀਤ ਭਾਰੀ। ਚਲਾਏ ਤੁਫੈਗਾ। ਲਗੈਂ ਸ਼ੱਤ੍ਰੂ ਅੰਗਾ ॥ ੨੨ ॥ ਕਸੈਂ ਫੇਰ ਮਾਰੈਂ। ਨ ਬੈਰੀ ਸੰਭਾਰੈਂ। ਨਹੀ ਹਾਥ ਜਾਲੈਂ[7]।ਟਿਕੇ ਜਾਇ ਘਾਲੈਂ[8] ॥੨੩॥ ਕਬੈ ਏਕ ਗੋਰੀ। ਹਤੈਂ ਜੋਧ ਓਰੀ। ਨਹੀਂ ਓਜ ਹੋਵੈਂ। ਬ੍ਰਿਥਾ ਪ੍ਰਾਨ ਖੋਵੈਂ ॥੨੪॥ਪਲਾਯੋ ਨ ਜਾਵੈ।ਨਹੀਂ ਪੰਥ ਪਾਵੈਂ। ਭਏ ਦੁੱਖਿ ਕੇਈ। ਨਹੀਂ ਧੀਰ ਲੇਈ ॥ ੨੫ ॥ ਦੋਹਰਾ ॥ ਦੈ ਹਜ਼ਾਰ ਗੁਰ ਸੈਨ ਭਖਿ ਹੇਰਿ ਸੁਗਮ ਹੀ ਜੰਗ॥ ਖੜਗ ਨਿਕਾਸੇ ਮਯਾਨ ਤੇ ਤੁਰਕਨਿ ਹਤੈਂ ਨਿਸ਼ੰਗ ॥ ੨੬ ॥ ਰਸਾਵਲ ਛੰਦ॥ ਕ੍ਰਿਪਾਨੈਂ ਚਲਾਈ। ਸੁ ਲੋਹੂ ਚਖਾਈ। ਕਟੈਂ ਸ਼ੱਤ੍ਰੂ ਅੰਗਾ। ਭਈ ਲਾਲ ਰੰਗਾ ॥ ੨੭ ॥ ਪਲਾਵੈਂ ਤੁਰੰਗਾ। ਮਿਲੈਂ ਸ਼ੱਤ੍ਰੂ ਸੰਗਾ। ਪਿਖੈਂ ਸੋ ਸੰਭਾਰੈਂ[9]। ਨਹੀਂ ਓਜ ਧਾਰੈਂ ॥੨੮॥ ਠਰੇ ਹਾਥ ਭਾਰੇ। ਨ ਜਾਹੀਂ ਉਭਾਰੇ। ਕਹਾਂ ਵਾਰ ਓਟੈਂ[10] ?। ਕਰੈ ਕੌਨ ਚੋਟੈਂ[10] ? ॥੨੯॥ ਮਰੈਂ ਮੂਢ ਮਾਰੇ। ਕ੍ਰਿਪਾਨੈਂ ਪ੍ਰਹਾਰੇ। ਕਿਨੂੰ ਭੀਰ ਛੋਰੇ। ਰਿਦੈ ਸ਼ੱਤ੍ਰੂ ਫੋਰੇ ॥ ੩੦ ॥ ਕਿਨੂੰ ਫੇਰਿ ਨੇਜ਼ਾ। ਪਰੋਯੋ ਕਰੇਜਾ। ਹਲਾਹਾਲ ਮਾਚੀ। ਲੋਹੂ ਧੂਲ ਰਾਚੀ ॥੩੧॥ ਗਿਰੇ ਅੰਗ ਭੰਗੇ। ਸਮੂਹੰ ਤੁਰੰਗੇ। ਕਿਤੇ

---

[1]ਜ਼ਖਮ ਲੱਗਕੇ। [2]ਮਸਾਂ ਹੀ। [3]ਬੰਦੂਕਾਂ ਚਲਾਉਂਦਿਆਂ। [4]ਧਾਰਾਂ। [5]ਬੜਾ ਯੁੱਧ ਕੀਤਾ ਹੈ। [6]ਅੱਗ ਬਾਲਕੇ ਸੇਕੀ। [7](ਵੈਰੀ ਦੇ) ਹੱਥ ਨਹੀਂ ਹਿਲਦੇ (ਮਾਨੋ) ਖੜੋਤਿਆਂ ਨੂੰ ਜਾ ਮਾਰਦੇ ਹਨ (ਗੁਰੂ ਦੇ ਜੱਧੇ)। [9]ਦੇਖਕੇ (ਸੋ ਤੁਰਕ) ਸੰਭਾਲਦੇ ਹਨ। [10]ਵਾਰ ਦਾ ਬਚਾਉ ਕਿਥੋਂ ਕਰਨ ? [10]ਤੇ ਚੋਟ ਕੌਣ ਕਰੇ ?

'ਹਾਇ' ਬੋਲੈਂ। ਕਿਤੇ ਛੂਛ ਡੋਲੈਂ ॥ ੩੨ ॥ ਦੋਹਰਾ ॥ ਇਕ ਇਕ ਗੁਰ ਕੇ ਸੂਰਮੇਂ ਪੰਚ ਕਿ ਸਪਤ ਸੰਘਾਰਿ। ਕਰੈ ਨਿਬੇਰਨ ਤੁਰਕ ਗਨ ਜਿਮਖਾਤੀ ਬਢਿ ਦਾਰ[1] ॥ ੩੩ ॥ ਰਸਾਵਲਛੰਦ॥ ਪਰੀ ਬ੍ਰਿੰਦ ਲੋਥੈਂ। ਫਿਰੈਂ ਬਾਜ ਪੋਥੈਂ[2]। ਲਹੂ ਦੀਹ ਚਾਲਾ। ਭਯਾਨੈਂ ਬਿਸਾਲਾ ॥ ੩੪ ॥ ਮਰੇ ਪੁੰਜ ਘੋਰੇ[3]। ਤਮੰ ਮੋਟ ਘੋਰੇ[4]। ਦਿਖੈ ਹੈ ਨ ਆਗੈਂ[5]। ਲਖੈਂ ਅੰਗ ਲਾਗੈ[6] ॥੩੫॥ ਚਲੈ ਬੇਗ ਜੋਈ। ਗਿਰੈ ਲਾਗ ਸੋਈ[7]।ਕਿਤੇ ਘਾਇ ਖਾਏ। ਕਹੈਂ'ਹਾਇ ਹਾਏ' ॥੩੬॥ ਚਹੈਂ ਕੋਇ ਭਾਗੈ। ਨ ਸੂਝੈ ਸੁ ਆਗੈ। ਬਿਸਾਲੈ ਉਜਾਰਾ। ਨ ਪੰਥੈ ਨਿਹਾਰਾ ॥ ੩੭ ॥ ਕਹਾਂ ਭਾਗ ਜਾਵੈਂ। ਨਹੀ ਭੇਵ ਪਾਵੈਂ। ਸੁ ਹੋਏ ਲਚਾਰਾ। ਖਰੇ ਖਾਇਂ ਮਾਰਾ ॥੩੮॥ ਨ ਹਾਥੈ ਉਠਾਵੈਂ।ਨ ਗੋਰੀ ਚਲਾਵੈਂ। ਬਹੀ ਬਾਧੁ ਸੀਰੀ[8]। ਮਹਾਂ ਸੀਤ ਗੀਰੀ[9] ॥ ੩੯ ॥ ਲਗੀ ਦੇਹਿ ਮਾਂਹੀ। ਸਹੀ ਜਾਇ ਨਾਂਹੀ। ਪੁਕਾਰੈਂ ਕਹੈਂਤੇ:-'ਕਰਾਮਾਤ ਵੈਂਤੇ ॥੪੦॥ ਗੁਰੂ ਪੌਨ ਪੂਰੀ। ਕਬੈ ਧੌਂ ਨ ਹੋਰੀ। ਸਭੈ ਸੁੰਨ ਕੀਨੇ। ਭਏ ਓਜ ਹੀਨੇ ॥੪੧॥ ਕਹੋ ਕੌਨ ਬੀਰਾ। ਸਹਾਰੈ ਸਮੀਰਾ। ਲਰੈ ਫੇਰ ਜੁੱਧੈ। ਕਰੈ ਸ਼ਸਤ੍ਰ ਸੁੱਧੈ ॥ ੪੨ ॥ ਕਰੋ ਕ੍ਰੋਧ ਪਾਰੇ[10]। ਸਭੈ ਆਨਿ ਮਾਰੇ[11]। ਸੁਨੈ ਕੌਨ ਬਾਨੀ। ਪਰੀ ਧੁਮ ਧਾਨੀ ॥੪੩॥ ਦੋਹਰਾ ॥ ਗੁਰ ਆਗਜ਼ਾ ਤੇ ਸੀਤ ਭਾ ਸਕਹਿਂ ਨ ਸ਼ਸਤ੍ਰ ਉਠਾਇ।ਤਨ ਕੰਪਤਿ ਬਾਜਤਿ ਦਸਨ[12] ਭਏ ਬਿਥਸ ਪਛੁਤਾਇ ॥ ੪੪ ॥ ਹੁਤੇ ਸੈਨ ਸਰਦਾਰ ਜੋ[13] ਰਹੇ ਪਿਛਾਰੀ ਸੋਇ। ਦੌਧੇ ਲਸ਼ਕਰ ਅੱਗ੍ਰ ਨਿਜ ਥਕਤਿ, ਛੁਧਤਿ ਠਰਿ ਜੋਇ ॥੪੫॥ ਭਾਜਨੋ, ਲਰਨੋ ਨ ਲਖਿ ਪਰੈ[14] ਹੁਤੋ ਅੰਧੇਰਾ ਪੀਨ। ਸੈਨਾਪਤਿ ਬਾਚੇ ਸਕਲ, ਸੈਨਾ ਪ੍ਰਾਨ ਬਿਹੀਨ ॥ ੪੬ ॥ ਕਹੋਂ ਕਹਾਂ ਲਗਿ ਨਿਬਲਤਾ ਭਈ ਜੁ ਤੁਰਕਨ ਮਾਂਹਿ। ਭਾਜੇ ਗਏ ਨ ਮੁਰਿ ਲਰੇ, ਖਰੇ ਖਰੇ ਮਰਿ ਜਾਂਹਿ ॥ ੪੭ ॥ ਸ਼੍ਰੀ ਸਤਿਗੁਰ ਕੀ ਸੈਨ ਗਨ ਸੁਨੀ ਅਢਾਈ ਭੁਰ[15]। ਮਾਰੇ ਸੁਗਮ, ਨ ਕੁਛ ਲਰੇ ਉਰ ਪ੍ਰਮੋਦ ਬਹੁ ਸੂਰ[16] ॥ ੪੮ ॥ ਸਪਤ ਸੁ

[1]ਜਿਵੇਂ ਤ੍ਰਿਖਾਣ ਵੱਢਦਾ (ਕੱਟਦਾ) ਹੈ ਲਕੜੀਆਂ ਨੂੰ। [2]ਫਿਰਦੇ ਹਨ (ਪੋਥ=) ਬਹੁਤ ਘੋੜੇ ਭਾਵ ਘੋੜੇ ਲਿਤਾੜਦੇ ਫਿਰਦੇ ਹਨ ਲੋਥਾਂ ਨੂੰ, ਜਿਨ੍ਹਾਂ ਤੋਂ ਬਹੁਤ ਲਹੂ ਚਲਦਾ ਹੈ। (ਅ) ਫਿਰਦੇ ਹਨ ਤੀਰਾਂ ਨਾਲ ਪ੍ਰੋਤੇ ਘੋੜੇ ਜਿਨ੍ਹਾਂ ਦਾ ਵਗਦਾ ਹੈ ਬਹੁਤ ਲਹੂ। [3]ਘੋੜੇ। [4]ਹਨੇਰਾ ਡੂੰਘਾ ਤੇ ਬਹੁਤਾ ਸੀ। [5]ਅੱਗੇ ਦਿੱਸਦਾ ਕੁਝ ਨਹੀਂ। [6](ਜਦ ਆਣ ਸ਼ਸਤ੍ਰ) ਅੰਗਾਂ ਨੂੰ ਵਜਦਾ ਹੈ (ਤਦ ਹੀ ਉਨ੍ਹਾਂ ਨੂੰ) ਪਤਾ ਲਗਦਾ ਹੈ। [7]ਉਹ (ਸ਼ਸਤ੍ਰ) ਲਗਕੇ ਗਿਰਦਾ ਹੈ। [8]ਠੰਢੀ। [9]ਬਹੁਤ ਪਾਲਾ (ਗੀਰੀ=ਗਿਰਿਆ=) ਪਿਆ। [10]ਪਾਲੇ ਨੇ। [11]ਵੈਰੋੜਿਕਾ ਲਗ ਰਿਹਾ ਹੈ। [12]ਵੱਡੇ ਸਰਦਾਰਾਂ ਤੋਂ ਮੁਰਾਦ ਹੈ। [13]ਨਹੀਂ ਦਿੱਸ ਪੋਂਦਾ। [14]ਸਤਿਗੁਰ ਦੀ ਸੈਨਾਂ ਨੇ ਬਹੁਤੇ (ਵੈਰੀ) ਦੇ ਆਵਣ ਦੀ ਸੇ ਸਣੀ ਸੀ। [15](ਸਤਿਗੁਰ ਦੇ) ਸੂਰਮਿਆਂ ਦੇ ਦਿਲ ਖੁਸ਼ ਹਨ।

ਅਸ਼ਟ ਹਜ਼ਾਰ ਭਟ ਮਰੇ ਅੰਧੇਰੇ ਮਾਂਹਿ। ਲਲਾਬੇਗ ਢਿਗ ਸੁਧਿ ਗਈ 'ਲਰਤਿ ਸੁਭਟ ਅਬਿ ਨਾਂਹਿ॥੪੯॥ਜਾਨੇ ਪਰੇ ਨ ਭਾਜਿ ਗੇ ਕਿਧੌਂ ਮਰੇ ਰਣ ਖੇਤ। ਛੁਟਤਿ ਨ ਤੁਪਕ, ਨ ਸ਼ੋਰ ਹੈ, ਬਕੈਂ ਨ ਕੋਪ ਸਮੇਤ' ॥੫੦॥ ਲਲਾ-ਬੇਗ ਕਾਬਲਪਤੀ ਸੁਨਤਿ ਬਾਕ ਬਿਸਮਾਇ।-ਦਸ ਅਰੁ ਪੰਚ ਸਹੱਸ੍ਰ ਭਟ ਕਹਾਂ ਭਯੋ ਤਿਹ ਜਾਇ॥ ੫੧ ॥ ਤਿਮਰ ਅਧਿਕ ਸੂਝਤਿ ਨਹੀਂ ਰਹਤਿ ਨ ਬਿੰਦ ਮਸਾਲ[1]। ਤਾਕਿ ਤੁਪਕ ਗਨ ਕੋ ਹਤਹਿੰ ਮਰਤਿ ਕਿ ਬੂਝਤਿ* ਕਾਲ[2] ॥ ੫੨ ॥ ਭਯੋ ਨ ਆਛੋ ਜੰਗ ਕੁਛ-, ਸੋਚਤਿ ਅਤਿ ਚਿਤ ਮਾਂਹਿ। ਭਗਨੀ ਨੰਦਨ ਢਿਗ ਹੁਤੋ ਕਾਬਲ ਬੇਗ ਜੁ ਆਹਿ॥ ੫੩ ॥ ਕਹਯੋ[3]'ਸੀਤ ਅਤਿਸ਼ੈ ਪਰੈ ਨਿਕਸਤਿ ਹਾਥ ਨ ਕੋਇ। ਭਏ ਬਿਥਸ ਕਿਤ ਭਾਗਿ ਗੇ ਕੈ ਸਗਰੇ ਮ੍ਰਿਤੁ ਹੋਇ ?॥੫੪॥ਦਿਵਸ ਚੜ੍ਹੈ ਜਬਿ ਜੰਗ ਕੀ ਆਛੀ ਬਿਧਿ ਤਬਿ ਠਾਨਿ। ਗਹਿ ਲੈ ਹੌਂ ਕੈ ਮਾਰਿ ਹੌਂ ਦੇਹਿੰ ਨਹੀਂ ਗੁਰੁ ਜਾਨਿ' ॥ ੫੫ ॥ ਸੋਰਠਾ ॥ ਆਧੋ ਕੰਬਰ ਬੇਗ ਇਤਨੇ ਮੈਂ ਸਭਿ ਸੁਨਿ ਕਹਯੋ। 'ਕਯੋਂ ਨ ਰਿਦੈ ਉਦਬੇਗ ਧਾਰਤਿ ਹੋ[4]?ਸੁਖ ਸੋਂ ਥਿਰੇ ॥੫੬॥ਆਇ ਪਰਹਿ ਗੁਰ ਸੈਨ, ਤੁਮ ਤੇ ਕੁਛ ਹੋਵਹਿ ਨਹੀਂ।ਪਠਿ ਦੈ ਹੈਂ ਜਮ ਐਨ, ਜਿਮ ਲਸ਼ਕਰ ਆਗੇ ਹਤਯੋ ॥ ੫੭ ॥ ਕਾਟਤਿ ਤੁਮ ਕੋ ਜਾਇ ਲਵਪੁਰਿ ਲਗਿ, ਮਿਟਿ ਹੈ ਨਹੀਂ। ਕਯੋਂ ਨਹਿੰ ਕਰਤਿ ਉਪਾਇ, ਜਬਿ ਲਗਿ ਇਹਾਂ ਨ ਆਵਈ ॥ ੫੮ ॥ ਭਲੇ ਆਇ ਹਯ ਲੈਨਿ ਨਿਕਟ ਰਹੇ ਭੀ ਜਾਇ ਹੌਂ[5]। ਕਰਿਹੋ ਪ੍ਰਾਨਨਿ ਦੈਨ, ਮੋਕਹੁ ਇਮ ਦ੍ਰਿਸ਼ਟਾਵਈ[6] ॥ ੫੯ ॥ ਸੁਨਿ ਸਚਿੰਤ ਚਿਤ ਹੋਇ, ਲਲਾਬੇਗ ਕੁਛ ਮੌਨ ਧਰਿ। ਗਹਯੋ ਚਹਤਿ ਗੁਰ ਸੋਇ, ਜਮ ਤੇ ਗਹਯੋ ਸੁ ਜਾਵਹੀਂ[7] ॥ ੬੦ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਜੁੱਧ' ਪ੍ਰਸੰਗ ਵਰਨਨੇ ਨਾਮ ਪੰਚ ਚਤਵਾਰਿੰਸਤੀ ਅੰਸੂ ॥ ੪੫ ॥

---

[1]ਭਾਵ ਸ੍ਰਭ ਮਸਾਲਾਂ ਬੁਝ ਬੁਝ ਜਾਂਦੀਆਂ ਹਨ। [2]ਫੇਰ (ਗੁਰੂ ਵਲੋਂ) ਤੱਕ ਕੇ ਈਦੂਕਾਂ ਚਲ ਰਹੀਆਂ ਹਨ ਕਿ (ਸਾਡੇ ਆਦਮੀ ਉਹਨਾਂ ਨਾਲ) ਬਹੁਤੇ ਮਰ ਰਹੇ ਹਨ, (ਮਾਨੋਂ ਆਪ ਹੀ) ਮੌਤ ਨੂੰ ਪੁੱਛਦੇ (ਫਿਰਦੇ ਹਨ)। (ਅ) ਮਾਨੋਂ ਕਾਲ ਉਹਨਾਂ ਨੂੰ ਬੁਲਾਉਂਦਾ ਫਿਰਦਾ ਹੈ। [3]ਭਾਵ ਚਿੱਤ ਵਿਚ ਕੋਈ ਫਿਕਰ ਕਿਉਂ ਨਹੀਂ ਕਰਦੇ। [4](ਘੋੜੇ) ਪਾਸ ਹੁੰਦੇ ਥੀ ਖੁਹਾ ਲਵਾਂਗੇ। [5](ਘੋੜੇ ਕੀ) ਮੈਨੂੰ (ਤਾਂ ਇਹ) ਨਜਰੀਂ ਆ ਰਿਹਾ ਹੈ ਕਿ ਪ੍ਰਾਣ (ਭੀ ਸਾਨੂੰ) ਦੇਣੇ ਪੋਣਗੇ। [6](ਪਰ) ਉਸ ਨੇ ਆਪ ਜਮਾਂ ਤੋਂ ਫੜੇ ਜਾਣਾ ਹੈ।

*ਪਾ:-ਕੁੰਚਤ=ਭਾਵ, ਸ਼ਸਤ੍ਰਾਂ ਦੇ ਮਾਰੇ ਮਰ ਰਹੇ ਹਨ, ਜਾਂ ਕਾਲ ਨੇ ਆਕੇ ਖਾਣ ਲੱਗਾ ਹੈ।

੪੬. [ਜੁੱਧ ਜਾਰੀ]।

ਦੋਹਰਾ ॥ ਲਲਾਬੇਗ ਕੇ ਸੁਤ ਖਰੇ ਬੋਲੇ ਕੋਪ ਸਮੇਤ। 'ਟਰਹੁ ਨ ਅਬਿ ਆਗੇ ਪਠਹੁ ਦਸ ਸਹੱਸ੍ਰ ਰਣ ਖੇਤ॥੧ ॥ ਪਾਧੜੀ ਛੰਦ ॥ ਤਹਿੰ ਰਹੈਂ ਲਰਤਿ ਆਗਾ ਸੁ ਰੋਕਿ। ਨਹਿੰ ਜੰਗ ਖੇਤ ਛੁਛਾ ਬਿਲੋਕਿ। ਜਬਿ ਲੌ ਨ ਪ੍ਰਾਪਤਿ ਹੋਵੈ ਪ੍ਰਕਾਸ਼। ਤਹਿੰ ਕਰਹਿੰ ਜੁੱਧ ਰਿਪੁ ਗਨ ਬਿਨਾਸ਼ਿ ॥ ੨ ॥ ਦਿਨ ਚਰੇ ਬੀਰ ਸਗਰੇ ਸੰਭਾਲ।ਇਕ ਬਾਰ ਰਿਪੁਨਿ ਪਰ ਹੋਲ ਘਾਲ। ਤਬਿ ਲੇਹਿੰ ਪਕਰਿ ਕੈ ਦੇਂ ਸੰਘਾਰ। ਹਯ ਲੇਨਿ ਸ਼ਾਹੁ ਕੇ ਕਰਹਿੰ ਕਾਰ[1] ॥ ੩ ॥ ਅਬਿ ਜੰਗ ਪਾਇ ਜੇ ਪਠਹੁ ਨਾਂਹਿ। ਲਸ਼ਕਰ ਸਮੂਹ ਨਿਜ ਰਖਹੁ ਪਾਹਿ। ਸਭਿ ਦਲ ਸਕੇਲਿ ਸੋ ਪਰਹਿ ਧਾਇ। ਜਿਨ ਬਹੁਤ ਬੀਰ ਮਾਰੇ ਰਿਸਾਇ' ॥ ੪ ॥ ਸੁਨਿ ਲਲਾਬੇਗ ਮਸਲਤ ਬਿਸਾਲ। ਤਬਿ ਦਸ ਹਜ਼ਾਰ ਸਰਦਾਰ ਨਾਲ। ਕਹਿ ਤਿਨਹੁ ਸਾਥ 'ਆਗੈ ਲਰੇਹੁ। ਨਹਿੰ ਸ਼ੱਤ੍ਰੂ ਬ੍ਰਿੰਦ ਬਹੁ ਬਧਨਿ[2] ਦੇਹੁ ॥ ੫ ॥ ਬਡ ਅੰਧਕਾਰ ਫੈਲਜੋ ਕਰਾਲ। ਨਹਿੰ ਕਟੋਹੁ ਆਪ ਮਹਿੰ,ਰਖਿ ਸੰਭਾਲ'। ਸੁਨਿ ਕਹੈਂ ਬੀਰ 'ਸੀਰੀ ਸਮੀਰ[3]। ਬਹੁ ਪਰਤਿ ਸੀਤ ਠਰਿ ਹੈ ਸਰੀਰ ॥ ੬ ॥ ਇਹ ਬੁਰੀ ਬਾਤ ਕੀਨੀ ਅਜਾਨ। ਇਕ ਥਕਤਿ, ਛੁਧਤਿ, ਪਾਰਾ ਮਹਾਂਨ।ਅਬਿ ਭਟਨਿ ਥਾਨ ਕਹੁ ਲਰਹਿ ਕੌਨ।ਉਕਸੈਂ ਨ ਹਾਥ ਤਨ ਸੁੰਨ ਜੌਨ॥੭॥ਦਲ ਮਰਜੋ ਅਰਧ ਰਣ ਕੁਛ ਨ ਕੀਨਿ। ਰਿਪੁ ਤਪਤਿ ਅਗਨਿ ਉਠ ਮਾਰਿ ਦੀਨਿ[4]। ਅਬਿ ਜਾਇ ਜੌਨ ਤਿਨ ਤੇ ਨ ਹੋਇ[5]। ਥਿਰ ਖਰੇ ਸਮੁਖ, ਪਿਖਿ ਹਤਹਿੰ ਸੋਇ' ॥੮॥ ਇਮ ਕਹੈਂ ਤੁਰਕ,ਨਹਿੰ ਸੁਨਹਿ ਕੌਨ। ਲਘੁ ਲਗਹਿ ਸੀਤ ਸਰਦਾਰ ਜੌਨ[6]। ਹੁਇ ਅੱਗੂ ਜਾਇ ਛੇਰਜੋ ਸੁ ਜੰਗ। ਕਰਿ ਹਲਾਹੁਲ ਬਡ ਰੌਰ ਸੰਗ ॥ ੯ ॥ ਇਕ ਬਾਰ ਸ਼ਲਖ ਚਾਲੀ ਬਿਸਾਲ। ਬਡ ਭਯੋ ਸ਼ਬਦ ਗੁਰਿ ਸੁਨਤਿ ਜਾਲ। ਤਬਿ ਬਿਧੀਚੰਦ ਕਹਿ ਹਾਥ ਜੋਰਿ।'ਸੁਨਿਯੰਤਿ ਨਾਦ ਬਡ ਪਰਤਿ ਸ਼ੋਰ ॥੧੦॥ ਮਚਿ ਰਹਜੋ ਜੁੱਧ ਮਾਚੰਤਿ ਰੌਰ।ਲਖਿਯੰਤ ਤੁਰਕ ਗਨ ਅੱਗੂ ਠੌਰ। ਬਹੁ ਪਰੇ ਆਇ ਛੁਟਹਿੰ ਤੁਫੰਗ। ਕਰਿ ਮਾਰਿ ਮਾਰਿ ਬੋਲਤਿ ਉਤੰਗ' ॥ ੧੧ ॥ ਸੁਨਿ ਇਕ

[1]ਸ਼ਾਹ ਦੇ ਘੋੜੇ ਲੈਣ ਦੀ ਕਾਰ ਕਰਾਂਗੇ। [2]ਵਧਣ। [3](ਬੜੀ) ਠੰਢੀ ਹਵਾ (ਵਗ ਰਹੀ) ਹੈ। [4]ਵੈਰੀ ਨੇ ਅੱਗ ਨੇਕ ਸੇਕ (ਧੁਖ਼ਿਆਰ ਹੋ ਹੋਣੇ) ਉੱਠ ਕੇ ਮਾਰ ਦਿਤੇ। [5]ਹੁਣ ਬੀ ਜੇਹੜੇ ਜਾਣਗੇ ਤਿਨ੍ਹਾਂ ਕੋਲੋਂ ਭੀ (ਕਛ) ਨਹੀਂ ਸਰਨਾ। [6]ਜੋ ਸਰਦਾਰ ਹਨ ਤਿਨ੍ਹਾਂ ਨੂੰ ਥੋੜਾ ਪਾਲਾ ਲਗਦਾ ਹੈ (ਕਿਉਂਕਿ ਕਪੜੇ ਨਿੱਘੇ ਹਨ, ਖਾਣਾਂ ਖਾਧਾ ਤੇ ਸ਼ਰਾਬ ਪੀਤੀ ਹੈ)।

ਹਜ਼ਾਰ ਪੁਨ ਗੁਰ ਪਠਾਇ। ਭਟ ਚਲੇ ਗਰਜ ਦੁੰਦਭਿ ਬਜਾਇ। ਜੋ ਹੁਤੇ ਤਯਾਰ ਚਹਿ ਕਰਨ ਜੰਗ। ਕਟ ਕਸੇ ਤੁਪਤ ਜੋ ਅਗਨਿ ਸੰਗ॥੧੨॥ਜਿਨ ਕੇਰ ਤਯਾਰਿ[1]ਤੁਪਕੈ ਉਠਾਇ।ਸਭਿ ਚਲੇ ਹਰੀਫਨਿ[2]ਹਤਨਿ ਚਾਇ।ਉਤ-ਕੰਠਤਿ[3]ਅਧਿਕ ਜਿਲਰਨ ਬੀਰ।ਗੁਰ ਰਖਹਿੰ ਰੋਕਿ ਦੈ ਬਹੁਤ ਧੀਰ॥੧੩॥ ਭਬਿ ਕਹਤਿ ਪਰਸਪਰ ਸੂਰ ਜਾਤਿ[4]। 'ਮਨ ਭਾਵਤੀ ਸੁ ਕਰਿ ਲੇਹੁ ਬਾਤ' ਇਮ ਕਹਿ ਕੁਦਾਇ ਗਮਨੈ ਤੁਰੰਗ। ਇਕ ਬਾਰ ਪਹੁੰਚਿ ਛੋਰੀ ਭੁਫੰਗ ॥ ੧੪ ॥ ਤਬਿ ਜੋਧ ਮਲਕ ਜਾਤੀ ਬੁਲਾਇ। ਬਚ ਕਹਿਤਿ 'ਕਰਹੁ ਅਬਿ ਕੋਇ ਦਾਇ। ਜਿਸ ਤੇ ਬਿਨਾਸ਼ ਤੁਰਕਾਨ ਹੋਇ।ਸਮੁਦਾਇ ਸ਼ੱਤ੍ਰੁ ਉਬਰੈ ਨ ਕੋਇ॥੧੫॥ਇਹੁ ਇਕ ਹਜ਼ਾਰ ਸਨਮੁਖ ਲਰਾਹਿ।ਹਮ ਹੋਇ ਦੂਰ* ਲਖਿ ਸਕਹਿੰ ਨਾਹਿ।ਪਸ਼ਚਾਤ[5]ਤੁਰਕ ਦਲ ਕੇਰ ਹੋਇ।ਪੁਨ ਪਰਹਿੰ ਆਨਿ ਕਰਿ ਨੇਰ ਢੋਇ॥੧੬॥ ਸਭਿ ਅਪਨਿ ਸੂਰ ਕੋ ਦਿਹੁ ਸੁਨਾਇ। ਰਹਿੰ ਟੋਲ ਬੀਚ ਨਹਿੰ ਨਿਕਸਿ ਜਾਇੰ। ਇਕ ਹਤਹਿੰ ਤਮਾਚਾ[6] ਗਜ਼ਬ ਕੇਰ।ਹੁਇੰ ਤੁਰਤ ਦੂਰ ਨਹਿੰ ਰਹਹਿੰ ਨੇਰ॥੧੭॥ਕਟਿ ਮਰਹਿੰ ਆਪ ਮਹਿੰ†ਮੰਦ ਸ਼ੱਤ੍ਰੁ। ਨਹਿੰ ਲਖਹਿੰ ਤਿਮਰ ਮਹਿੰ ਹਤਹਿੰ ਮਿੱਤ੍ਰ'।ਸੁਨਿਹਰਖ ਬਿੱਪ੍ਰਤਿਮ ਕਰਿੰ ਉਚਾਰਿ ।ਕਰਿ ਪ੍ਰਿਥਕ ਸੁਭਟ ਤਜਿ ਇਕ ਹਜ਼ਾਰ' ॥੧੮॥ ਕਹਿ ਸੁਭਟ ਸੰਗ ਐਸੇ ਸੁਨਾਇ‡।'ਮਾਰਹੁ ਸੁ ਸ਼ੱਤ੍ਰੁ ਜਾਨੈਂ ਨ ਪਾਇੰ‡' । ਤਯਾਰੀਤਿ ਤੁਪਕ ਕਰਿ ਮਾਰਿ ਮਾਰਿ । ਉਗਲੀਤਿ ਜ੍ਵਾਲ ਬਾਰੂਦ ਡਾਰਿ।ਕਸਿਯੰਤਿ ਫੇਰ ਬਹੁ ਠੋਕਿ ਠੋਕਿ। ਛਣਕੰਤਿ ਗਜਨ ਗੁਲਕਾ ਅਰੋਕ[7]॥੧੯॥ਤੋਰਾ ਉਭਾਰਿ ਧਰਿ ਜੋਰਿ ਜੋਰਿ।ਕਰਿ ਦਸਤ ਰਵਾਂ ਭਕਿ ਛੋਰਿ ਛੋਰਿ।ਇਤ ਕਰਤਿ ਜੁੱਧ ਬਹੁ ਤੁਰਕ ਹਾਨਿ । ਗੁਰ ਕਰੀ ਸੋਚ ਪੁਨ ਭਨ ਸ਼ਨਾਨ॥੨੦॥ਪਠਿ ਗੁਰੁ ਗਿਰਾ ਨਿਜ ਨੇਮ ਕੀਨਿ । ਪੁਨ ਬਸਤ੍ਰ ਜੁੱਧ ਕੇ ਪਹਿਰ ਲੀਨਿ । ਖਰ ਧਾਰ ਖੜਗ ਕੀ ਧਾਰਿ ਅੰਗ। ਮੁਕਤਾ ਸੁ ਗੁੱਛ ਲਾਗੇ ਨਿਖੰਗ ॥ ੨੧ ॥ ਭਰਿ ਭੀਖਨ ਖਪਰੇ ਗਨ ਖਤੰਗ। ਗਰ ਪਹਿਰ, ਕਸੀ ਕਟ ਸੁਪਟ ਸੰਗ[8]। ਜਿਹ ਫੂਲ ਸੇਰ ਪੰਚ ਭਾਰ ਕੇਰ। ਧਰਿ ਕੰਧ ਸਿਪਰ[9] ਬੰਧੀ ਬਛੇਰ ॥੨੨॥ ਇਮ ਗੁਰੁ ਤਯਾਰ ਭੇ ਜੁੱਧ ਹੇਤੁ । ਤੁਰਕਾਨ ਸੰਘਾਰਨਿ ਹੁਇ ਸੁਚੇਤ।ਉਤ ਪਰਸੋ ਜੋਧ

[1]ਜਿਨ੍ਹਾਂ ਦੀ ਤਿਆਰੀ ਸੀ। [2]ਵੈਰੀਆਂ ਨੂੰ। [3]ਉਤਸਾਹ ਕਰਦੇ ਹਨ। [4]ਜਾਂਦੇ ਹੋਏ। [5]ਪਿਛੋਂ ਦੀ। [6]ਅਚਾਨਕ ਦਾ ਹਮਲਾ। [7]ਇਕ ਹਜ਼ਾਰ ਸੂਰਮਾ (ਅਚਾਨਕ ਰੌਲਾ ਕਰਕੇ ਹਟ ਆਉਣ ਲਈ) ਭੇਜਿਆ। [8]ਗੋਲੀਆਂ ਬਿਨਾ ਹੋਕ ਤੋਂ। [9]ਗਲ ਵਿਚ ਪਹਿਰਿਆ (ਭੱਥਾ) ਤੇ ਲੱਕ ਕੱਸਿਆ ਸੁਹਣੇ ਬਸਤ੍ਰ ਨਾਲ। [10]ਢਾਲ। *ਪਾ:-ਅਲਪ। †ਪਾ:-ਮੰਤਿ। ‡ਇਹ ਦੋ ਤੁਕਾਂ ਬਹੁਤੇ ਲਿਖਤੀ ਨੁਸਖਿਆਂ ਵਿਚ ਨਹੀਂ ਹਨ। ਇਸ ਦੋਪਦੀ ਦੇ ਚਰਣ ਥੀ ਛੇ ਹੋ ਗਏ ਹਨ।

ਹੁਇ ਕੈ ਪਿਛਾਰ। ਤਜਿ ਬ੍ਰਿੰਦ ਤੁਪਕ ਗਜ਼ਬੈਂ ਗੁਜ਼ਾਰ ॥ ੨੩ ॥ ਇਕ ਸ਼ਲਖ ਛੋਡਿ ਬਿਚ ਹ੍ਵੈ ਪ੍ਰਵੇਸ਼। ਗਹਿ ਖੜਗ ਮਯਾਨ ਤੇ ਖੈਂਚਿ ਬੇਸ਼[1]।ਬਡ ਅੰਧਕਾਰ ਮਹਿੰ ਮਾਰ ਮਾਰ। ਦੁਹਿ ਦਿਸ਼ਿਨਿ ਜੰਗ ਪਿਖਿ ਤੁਰਕ ਹਾਰ[2] ॥ ੨੪ ॥ ਰਸਾਵਲ ਛੰਦ ॥ ਨਹੀਂ ਭੇਵ ਜਾਨੈਂ।–ਕਹਾਂ ਆਇ ਹਾਨੈਂ ? ਕਿਤੀ ਦੂਰ ਡੇਰਾ?ਨਹੀਂ ਥਾਨ ਹੇਰਾ ॥੨੫॥ ਕਟੈਂ ਸ਼ੱਤ੍ਰੂ ਅੰਗਾ।ਕਿਸੂ ਸੀਸ ਭੁੰਗਾ। ਕਟਯੋ ਹਾਥ ਕਾਂਹੂ। ਗਿਰੈਂ ਭੂਮ ਮਾਂਹੂ ॥ ੨੬ ॥ ਕਿਸੂ ਜੰਘ ਕਾਟੈਂ। ਅਸੀ[3] ਸ਼ੋਣ ਚਾਟੈਂ। ਕਟੇ ਕੰਧ ਕਾਂ ਕੇ। ਕਰੇ ਦੋਇ ਢਾਂਕੇ[4] ॥ ੨੭ ॥ ਤੁਰੰ-ਗਾਨ ਭੰਗਾ। ਚਢੈਂ ਖੱਗ ਸੰਗਾ।ਭਏ ਰੁੰਡ ਮੁੰਡਾ। ਕਟੇ ਕਾਂਹੁ ਤੁੰਡਾ ॥੨੮॥ ਪ੍ਰਚੰਡੈਂ ਘੁਮੰਡੈਂ। ਕਰੇ ਖੰਡ* ਖੰਡੈਂ। ਪਿਛਾਰੀ[5] ਤਮਾਂਚਾ। ਹਤਯੋ ਬੀਰ ਰਾਚਾ[6] ॥ ੨੯ ॥ ਗਏ ਆਪ ਛੋਰੀ। ਭਏ ਸੈਨ ਓਰੀ[7]। ਰਿਪੂ ਆਪ ਮਾਂਹੀ। ਪਛਾਨੈਂ ਸੁ ਨਾਂਹੀ ॥੩੦॥ ਚਲੈਂ ਖੱਗ[8] ਖੰਡੇ।ਕਰੈਂ ਦੋਇ ਖੰਡੇ[9]।ਪਰਯੋ ਭੂਰ ਰੌਰਾ। ਕਟੇ ਕੋਇ ਠੌਰਾ ॥ ੩੧ ॥ ਕਿਤੇ ਭਾਜੇ ਚਾਲੇ। ਨ ਦੇਸੈ ਸੰਭਾਲੇ। ਗੁਰੂ ਸੈਨ ਜਾਂਹੀ। ਬਰੈਂ ਆਨਿ ਮਾਂਹੀ ॥ ੩੨ ॥ ਖਰੇ ਸਾਵਧਾਨੇ।ਜਥੈ ਸ਼ੱਤ੍ਰੂ ਜਾਨੈ। ਹਤੈਂ ਭਾਂਹਿ ਗੋਰੀ। ਕਿ ਖੱਰੀ ਸ ਜ਼ੋਰੀ ॥ ੩੩ ॥ ਭਏ ਮੂਢ ਅੰਧੇ। ਮਨੋ ਕਾਲ ਵੰਧੇ। ਜਹਾਂ ਜਾਹਿ ਭੈ ਤੇ। ਤਹਾਂ ਹੋਇ ਛੈ ਤੇ ॥੩੪॥ ਮਰੇ ਆਪ ਮਾਂਹੀ। ਬਚੈਂ ਪ੍ਰਾਨ ਨਾਂਹੀ। ਭਈ ਘੋਰ ਰਾਤੀ। ਕਰੀ ਭੂਮਿ ਰਾਤੀ[10]॥੩੫॥ ਪਰੇ ਸੂਰ ਘੋਰਾ। ਭਯੋ ਖੇਤ ਘੋਰਾ[11]। ਕਰਾਹੈਂ[12] ਬਿਸਾਲਾ। ਜਿਨੈਂ ਘਾਵ ਘਾਲਾ[13] ॥੩੬॥ ਰਚਯੋ ਜੋਧ ਦਾਊ। ਮਰੇ ਘਾਇ ਘਾਊ[14]।ਖਰੇ ਹ੍ਵੈ ਕਿਨਾਰੇ। ਕਟੇਤੇ ਨਿਹਾਰੇ[15] ॥ ੩੭ ॥ ਸੁਨੇ ਸ਼ੱਤ੍ਰੂ ਰੌਰੇ ।ਭਏ ਜਾਨਿ ਬੌਰੇ।ਪਿਤਾ ਪੁਤ ਮਾਰਾ। ਨ ਹੋਈ ਸੰਭਾਰਾ ॥ ੩੮ ॥ ਮਹੀਂ ਅੰਧਕਾਰਾ।ਪਰੈ ਭੂਰ ਪਾਰਾਬਕੇ ਪੰਥ ਭਾਰੀ। ਦੁਖੀ ਏਕ ਬਾਰੀ ॥੩੯॥ ਤੋਮਰ ਛੰਦ ॥ ਤੁਰਕਾਨ ਸੈਨ ਨ ਚੈਨ। ਦੁਖਕਾਰ[16] ਬੀਤਤਿ ਰੈਨ। ਤਜਿ ਪ੍ਰਾਨ ਬੀਰ ਵਿਸ਼ੇਸ਼। ਸਮ ਮ੍ਰਿੱਤੁ ਜੋ ਅਵਿਸ਼ੇਸ਼[17] ॥੪੦ ॥ ਕਛੁ ਥੋਰ ਸੈਨ ਰਹੀ ਜੁ। ਮਨ ਤਾਸ ਦੀਰਘ ਭੀਜੁ। ਬਿਸੁਵਾਸੁ ਹੈ ਕਿਤ ਨਾਂਹਿ। ਸਭਿ ਮਾਰਤੇ ਦਿਸ਼ਟਾਹਿ ॥ ੪੧ ॥ ਬਡ ਘੋਰ

[1]ਚੋਰੀ ਖਿੱਚਕੇ। [2]ਹਾਰ ਭਾਵ ਘਬਰਾ ਗਏ। [3]ਤਲਵਾਰਾਂ। [4]ਢਾਡੀਆਂ। [5]ਪਿਛੋਂ ਦੀ। [6]ਬੀਰ ਰਸ ਵਿਚ ਰਚਕੇ ਮਾਰਿਆ। [7]ਭਾਵ ਸਿਖ ਪਿੱਛੇ ਛੱਟਕੇ ਆਪਣੀ ਸੈਨਾਂ ਦੇ ਪੁਖ਼ ਹੋ ਗਏ। [8]ਟੋਏ। [9]ਧਰਤੀ ਲਾਲ ਕਰ ਦਿਤੀ। [10]ਭਿਆਨਕ। [11]ਕੁਰੱਲਾਂਵਦੇ ਹਨ। [12]ਜ਼ਖਮ ਖਾਧਾ। [13](ਆਪੋ ਵਿਚ) ਜ਼ਖਮੀ ਹੋਕੇ ਮਰੇ। [14]ਵੈਰੀ ਨੂੰ ਕਟੀਂਦਾ ਵੇਖ ਰਹੇ ਹਨ। [15]ਦੁਖਦਾਈ। [16]ਜੋ ਬਾਕੀ ਰਹੇ ਸੋ ਮੋਇਆਂ ਵਰਗੇ ਸਨ। *ਪਾ:–ਖੱਗ।

ਆਪਦ[1] ਪਾਇ। ਨਹਿੰ ਸੂਝ ਬੂਝ ਉਪਾਇ। ਕਿਨ ਸ਼ਸਤ੍ਰ ਦੀਨਸਿ ਡਾਰਿ। ਕਿਮ ਹੈ ਸਕੈ ਨ ਸੰਭਾਰਿ ॥੪੨॥ ਕਿਨ ਸੀਤ ਤੇ ਠਰ ਪਾਇ। ਛੁਟਿ ਆਪ ਆਯੁਧ ਜਾਇ। ਬਹੁ ਤ੍ਰਾਸ ਔ ਹਿਮ[2] ਦੋਇ। ਇਨ ਤੇ ਸਕੰਪਨ ਹੋਇ ॥੪੩॥ ਉਤਸਾਹੁ ਓਜ ਬਿਹੀਨ। ਤਜਿ ਸ਼ਸਤ੍ਰ ਹੋਯਸਿ ਦੀਨ। ਸਿਰ ਪਾਗ ਤੇ ਬਿਨ ਕੋਇ। ਤਨ ਘਾਉ ਘੂਮਤਿ ਜੋਇ ॥ ੪੪ ॥ ਇਕ ਜੇ ਬਹਾਦੁਰ ਬੀਰ। ਥਿਤ ਹੋਇ ਤਜਾਗ ਸਰੀਰ। ਮਰਿ ਸਾਮੁਹੇ ਰਣ ਮਾਂਹਿ। ਸੁਰ ਲੋਕ ਮੈਂ ਸੁਖ ਪਾਹਿੰ ॥ ੪੫ ॥ ਗਨ ਸਮਾਲ ਆਮਿਖ ਖਾਂਡਿ। ਲਗਿ ਘਾਵ ਕੋ ਬਿਲਲਾਤਿ। ਕਿਹ ਚੀਰ ਹੀਨ ਸਰੀਰ। ਤਜਿ ਧੀਰ ਕੋ ਬਡ ਭੀਰੁ ॥ ੪੬ ॥ ਗੁਰ ਕ੍ਰੋਧ ਤੇ ਅਸ ਹਾਲ। ਤੁਰਕਾਨ ਸੈਨ ਬਿਹਾਲ। ਬਹੁ ਆਪਦਾ ਪਰਿ ਸੀਸ। ਸਮ ਕੌਨ ਹੈ ਜਗਦੀਸ਼ ॥ ੪੭ ॥ ਪਰਿ[3] ਕਾਲ ਫਾਸ ਅਚੇਤ। ਲਰਿਥੇ ਨ ਭਾਜਨ ਭੇਤ। ਰੁਕਿ ਚਾਰ ਓਰ ਕੁਥਾਇ। ਬਿਨ ਜਾਨ ਪ੍ਰਾਨ ਬਿਲਾਇ ॥੪੮॥ ਤੁਰਕਾਨਿ ਹੋਤਿ ਬਿਨਾਸ਼। ਤਮ ਨਾਸ਼ ਸੰਗ ਪ੍ਰਕਾਸ਼[4]। ਨਿਸ ਬੀਤਿ ਗਈ ਇਸ ਰੀਤਿ। ਉਤ ਸ਼ੱਤ੍ਰੁ ਕੀ*ਬਿਪਰੀਤ ॥ ੪੯ ॥ ਦੋਹਰਾ ॥ ਕੁਛਕ ਬਚੇ ਸਭਿ ਮਰਿ ਗਏ ਭਾਜੇ ਕੋਇ ਬਿਹਾਲ। ਸਾਵਧਾਨ ਹੁਇ ਗੁਰ ਉਠੇ ਅਰਣੋਦਯ[5] ਕੇ ਕਾਲ ॥ ੫੦ ॥ ਇਤਿ ਸ੍ਰੀ ਕੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਜੁੱਧ' ਪ੍ਰਸੰਗ ਬਰਨਨੰ ਨਾਮ ਅਸ਼ਟ ਚਤਵਾ-ਰਿੰਸਤੀ ਅੰਸੂ ॥ ੪੭ ॥

੪੭. [ਦਿਨ ਚੜ੍ਹੇ ਦਾ ਜੁੱਧ]।

ਦੋਹਰਾ॥ ਮਰਤਿ ਪਰਸਪਰ ਤੁਰਕ ਗਨ ਭਈ ਭੋਰ ਤਬਿ ਆਇ। ਦਸ ਹਜ਼ਾਰ ਲਸ਼ਕਰ ਰਹਯੋ ਅਪਰ ਖਪਯੋ ਦੁਖ ਪਾਇ ॥ ੧ ॥ ਨਿਸ਼ਾਨੀ ਛੰਦ ॥ ਬੀਸ ਰੁ ਪੰਚ ਸਹੰਸ੍ਰ[6] ਦਲ ਤਮ ਮਹਿੰ ਇਮ ਨਾਸ਼ਾ। ਜਿਮ ਤਮ ਕੋ ਸੂਰਜ ਹਤਯੋ ਕਰਿ ਦੀਨਿ ਪ੍ਰਕਾਸ਼ਾ। ਜਿਮ ਉਡਗਨ ਸਗਰੇ ਦੁਰੇ ਨਹਿੰ ਦੇਹਿੰ ਦਿਖਾਈ। ਤਿਮ ਤੁਰਕਾਨਾ ਛਪਿ ਗਯੋ, ਜਿਨ ਧੁਮ ਮਚਾਈ ॥ ੨ ॥ ਬਡੀ ਨੀਂਦ ਸੁਪਤੇ ਪਰੇ ਰਣ ਖੇਤ ਮਝਾਰਾ। ਦੀਰਘ ਮਗ ਤੇ ਥਕਤਿ ਭੇ ਜਨੁ ਸ਼੍ਰਮ ਨਿਰਵਾਰਾ। ਗਿਰੇ ਤੁਰੰਗ ਤੁਰੰਗ ਪਰ ਧਰ ਪਰ ਧਰ[7] ਬ੍ਰਿੰਦਾ। ਸ਼ਸਤ੍ਰ ਬਸਤ੍ਰ ਬਿਖਰੇ ਪਰੇ ਜਨੁ ਬੀਜ ਬਿਲੰਦਾ ॥੩॥ ਲਲਾਬੇਗ ਲਸ਼ਕਰ ਪਿਖਯੋ ਜਬਿ ਭਯੋ ਪ੍ਰਕਾਸ਼ਾ[8]। ਅਲਪ ਅਹੈਂ ਬਹੁਤੇ ਮਰੇ ਤਜਿ ਜੈ ਬਿੱਸ੍ਵਾਸਾ। ਦੇਭਿ

[1]ਕਸ਼ਟ। [2]ਪਾਲਾ। [3]ਪਈ। [4]ਜਿਵੇਂ ਪ੍ਰਕਾਸ਼ ਨਾਲ ਹਨੇਰਾ ਨਾਸ਼ ਹੁੰਦਾ ਹੈ। [5]ਪਹੁ ਫੁੱਟੇ। [6]੨੫੦੦੦ ਪੰਝੀ ਹਜ਼ਾਰ। [7]ਧੜ ਉਤੇ ਧੜ। (ਅ) ਧਰਤੀ ਤੇ ਧੜ। [8]ਜਦੋਂ ਚਾਨਣਾ ਹੋ ਆਇਆ।

*ਪਾ:-ਉਡ ਸ਼ਤ੍ਰੂਨਿ।

ਕਿਤਿਕ ਸੁਧ ਆਨਿ ਕਰਿ 'ਅਮਕੋ'[1] ਸਿਰਦਾਰਾ। ਸਹਿਤ ਸੈਨ ਕੇ ਖਪਿ ਗਯੋ ਨਹਿੰ ਪਰਹਿ ਨਿਹਾਰਾ'॥੪॥ ਤਿਸੀ ਰੀਤਿ ਪੁਨ ਦੂਸਰੋ ਤੀਸਰ ਸੁਧਿ ਦੈਹੋ। ਮਰੇ ਅਨਿਕ ਸੈਨਾਪਤੀ ਸਕਿ ਸੈਨਾ ਛੈਹੈ। ਦੂਰ ਹੁਤੋ ਰਣ ਖੇਤ ਤੇ ਸੁਨਿ ਸੁਨਿ ਬਿਸਮਾਯੋ।'ਏਤੋ ਲਸ਼ਕਰ ਕਿਹ ਹਤਸੋ,ਨਹਿੰ ਪਰਸੋ ਲਖਾਯੋ' ॥ ੫॥ ਇਤ ਉਤ ਕਰਹਿ ਬਿਲੋਕਿਬੋ ਚਿਤ ਚਿੰਤ ਬਿਸਾਲਾ। ਭਗਨੀ ਪੁੱਤ੍ਰ ਸਮੀਤ ਚਿਤ, ਬੋਲਸੋ ਤਿਸ ਕਾਲਾ। 'ਮਾਤੁਲ! ਕਸ਼ਾ ਦੇਖਤਿ ਖਰੇ, ਰਣ ਸਮੈਂ ਬਿਚਾਰੋ। ਹੋਇ ਨ ਅਸ ਰਿਪੁ ਆਇ ਇਤ[2] ਨਿਜ ਓਜ ਸੰਭਾਰੋ॥ ੬॥ ਮਰੇ ਸੁ ਗਏ ਨ ਆਇਂ ਫਿਰ, ਜੀਵਤ ਹੈਂ ਜੇਈ। ਤਿਨਹੁੰ ਜਤਨ ਕਰਿਬੋ ਬਨਹਿ, ਦਾਨੇ ਬਡ ਤੇਈ। ਚਢੇ ਹੁਤੇ ਹਮ ਲਰਨ ਕੋ ਨਹਿੰ ਖਾਨਾ ਖਾਨੇ। ਮਾਰਨ ਮਰਣੋ ਕਾਜ ਰਨ ਕਸ਼ਾ ਚਿੰਤਾ ਠਾਨੈ' ॥ ੭॥ ਲਲਾਬੇਗ ਸੁਨਿ ਪੁਨਿ ਭਨਸੋ 'ਕਸੋਂ ਨਹੀਂ ਬਿਚਾਰੋ? । ਚੌਥੇ ਭਾਗ ਸੁ ਦਲ ਰਹਸੋ ਤੈ ਭਾਗ ਸੁ ਮਾਰੋ[3]। ਕਹਾਂ ਬਿਜੈ ਅਬਿ ਹੋਇ ਗੀ ਰਹਿਗੇ ਭਟ ਥੋਰੇ। ਲਖਸੋ ਨ ਸ਼ੱਤ੍ਰੁ ਭੇਤ ਕੋ ਡੇਰਾ ਕਿਤ ਓਰੇ ॥੮॥ ਆਇ ਅਗਾਊ ਰੋਕ ਕਰਿ ਤਮ ਮਹਿੰ ਦਲੈਂ ਮਾਰਾਕਟੇ ਆਪ ਮਹਿੰ ਸ਼ਸਤ੍ਰ ਗਹਿਨਹਿੰ ਕਰੀ ਸੰਭਾਰਾ'। ਕਾਸਮਬੇਗ ਅਰੁ ਸ਼ਮਸ ਬੇਗ ਦੋਨਹੁੰ ਸੁਤ ਤੀਰਾ। ਭ੍ਰਾਤਾ ਕੰਬਰਬੇਗ ਢਿਗ ਬੋਲਸੋ ਧਰਿ ਧੀਰਾ ॥ ੯ ॥ 'ਕਹਾਂ ਕਰਹਿੰ, ਲਸ਼ਕਰ ਮਰਸੋ, ਕਰਿ ਕੁਮਤਿ ਮਰਾਯੋ।ਥਕਤਿ ਛੁਧਤਿ ਪਾਰਾ ਪਰਸੋ, ਕਹਿ ਭੇਰ[4]ਕਰਾਯੋ। ਸ਼ੱਤ੍ਰੁ ਤਪਤਿ ਪਾਵਕ ਨਿਕਟਿ ਸਕਿ ਬਿਧਿ ਬਿਸਰਾਮੈ[5]। ਉਠਤਿ ਤੁਰਤਿ ਤਜਿ[6] ਤੁਪਕ ਗਨ ਹਾਤ ਪਠਿ ਜਮ ਧਾਮੈ ॥ ੧੦ ॥ ਮੈਂ ਬਹੁ ਬਿਧਿ ਬੁਧਿ ਕਰਿ ਰਹਸੋ ਨਹਿੰ ਬਨਸੋ ਉਪਾਈ। ਨੀਠ ਨੀਠ ਇਕ ਤੁਪਕ ਭਟ ਰਣ ਸਕੈ ਚਲਾਈ।ਉਕਸੈ ਹਾਥ ਨ ਸੀਤ ਤੇ ਰਿਪੁ ਮਿਲਿ ਸਮੁਦਾਯਾ। ਖੜਗ ਪ੍ਰਹਾਰੈ ਆਨਿ ਕਰਿ ਲਸ਼ਕਰ ਬਿਕੁਲਾਯਾ ॥ ੧੧ ॥ ਜਾਨੈ ਪਰੈ ਨ ਅਪਰ ਪਰ[7] ਕਟਿ ਆਪਸ ਮਾਂਹੀ। ਬਿਨਾ ਨੀਤਿ ਤੇ ਲਰਨ ਰਨ ਜੈ ਪਾਵਤਿ ਨਾਂਹੀ।ਅਬਿ ਤਮ ਬਿਨਸਸੋ ਜਾਨੀਏ, ਪਾਰਾ[8] ਹੁਇ ਥੋਰਾ। ਹੁਤੇ ਹੇਤ ਦੁਇ[9] ਮਰਨ ਕ ਸੋ ਰਹੈ ਨ ਘੋਰਾ ॥ ੧੨ ॥ ਛੁਧਤਿ ਸ਼ੁਮਤਿ ਲਸ਼ਕਰ ਅਹੈ ਸੋ ਮਿਟਹਿ ਨ

[1] ਫਲਾਣਾ। [2] ਐਸਾ ਨਾਂ ਹੋਵੇ ਕਿ ਕਿਤੇ ਵੈਰੀ ਇਧਰ ਆ ਪਵੇ। [3] ਮਾਰਿਆ ਗਿਆ ਹੈ। [4] ਮੁਕਾਬਲਾ। [5] ਵੈਰੀ ਨਿੱਘੇ ਹੋਏ ਸਨ ਅੱਗ ਦੇ ਨੇੜੇ (ਬੈਠੇ ਹੋਏ) ਤੇ ਸਭ ਤਰ੍ਹਾਂ ਆਰਾਮ ਪਾਏ ਹੋਏ ਸਨ। [6] ਚਲਾ ਸਕੇ। [7] ਆਪਣੇ ਪ੍ਰਾਏ [ਪਰ=ਪ੍ਰਾਯਾ।ਅ+ਪਰ=ਜੋ ਪ੍ਰਾਯਾ ਨਾ ਹੋਵੇ]। [8] ਪਾਲਾ। [9] ਡਾਢ ਪਾਲਾ ਤੇ ਹਨੇਰਾ।

ਜੋ ਹੈ[1]।ਅਬਿ ਹਟਿਬੋ ਨਹਿ ਬਨਤਿ ਹੈ ਰਿਪੁ ਸਿਰ ਪਰ ਐਹੈ।ਦੇਹੁ ਦਮਾਮੈ ਚਢਹੁ ਸਭਿ ਦੇਖਹੁ ਰਣ ਓਰਾ। ਰੌਹ ਪਰਸੋ ਆਵਤਿ ਉਰੇ, ਘਾਲਸੋ ਬਡ ਜ਼ੋਰਾ' ॥ ੧੩ ॥ ਬੰਗਲਲਾ ਜਾਨੀ ਤਬੈ–ਇਹ ਨੀਕ ਬਖਾਨੈ। ਅਬਿ ਕਸਾ ਹੋਵਤਿ ਜਤਨ ਕੁਛ ਰਿਪੁ ਗਨ ਰਣ ਹਾਨੈਂ–। ਚਢਸੋ ਆਪ ਸਭਿ ਸੰਗ ਲੈ ਹੁਇ ਕੈ ਸਮੁਹਾਈ। ਚਾਹਤਿ ਭਾ–ਰਣ ਖੇਤ ਮਹਿ ਮੈਂ ਕਰੌਂ ਲਰਾਈ–॥ ੧੪॥ ਇਤ ਤੇ ਇਹ ਚਢਿ ਕਰਿ ਚਲਸੋ ਬਡ ਸ਼ੋਰ ਉਠੈਹਾ। ਬਜੇ ਦਮਾਮੇ ਸੈਂਕਰੇ ਉਤਸਾਹ ਧਰੈਤਾ।ਆਵਤਿ ਭਾ ਰਣ ਭੂਮਿਕਾ, ਕੌਸਨ ਲਗਿ ਹੇਰਾ। ਮਰੇ ਪਰੇ ਹਯ ਸੂਰਮੇ ਥਲ ਘੋਰ ਘਨੇਰਾ ॥੧੫॥ ਆਮਿਖ ਸ਼ੋਣਤਿ ਛੁਟਤਿ ਬਹੁ ਬਹਿ ਚਾਲਸੋ ਸਾਰੇ। ਅਰੁਣ ਬਰਣ ਕੀ ਚੁਨਰੀ ਅਵਨੀ ਜਨੁ ਧਾਰੇ[2]। ਪੰਛੀ ਉਡ ਚਹੁੰ ਦਿਸ਼ਾ ਤੇ, ਬਾਇਸ, ਗ੍ਰਿਝ ਆਏ। ਕੰਕ[3] ਆਦਿ ਆਮਿਖ ਭਖੀ ਭਰਮਹਿੰ ਸਮੁਦਾਏ॥੧੬॥ਜੰਬੁਕ ਤ੍ਰਿਪਤਿ ਪੁਕਾਰਤੇ ਖਾਯੋ ਮਨ ਭਾਯੋ। ਮਨਹੁੰ ਅਸੀਸਾਂ ਦੇਤਿ ਗੁਰ, ਲਖਿ–ਹਮ ਤ੍ਰਿਪਤਾਯੋ–। ਲਲਾ ਬੋਗ ਬਿਸਮਸੋ ਪਿਖਤਿ ਚਹੁੰਦਿਸ਼ਿ ਭਯ ਮਾਨਾ।'ਯਾ ਖ਼ੁਦਾਇ! ਇਹ ਕਸਾ ਭਯੋ, ਕਿਮ ਲਸ਼ਕਰ ਹਾਨਾ' ॥੧੭॥ ਛੁਟਤਿ ਸ਼ਲਖ ਬਡ ਰੌਰ ਭਾ ਥਿਰਿ ਜੋਧ ਲਰੈਤਾ। 'ਤੁਰਕਾਨੀ ਸੈਨਾਘਨੀ ਆਈ' ਦ੍ਰਿਸ਼ਟੈਤਾ। ਸ਼ਸਤ੍ਰ ਬਸਤ੍ਰ ਬਹੁ ਮੇਲ ਕੈ ਹਯ ਥਕਿਤਿ ਥਡੇਰੇ। ਦਿਪਤਿ ਬਿਭੂਖਨਿ ਜਿਨਹੁੰ ਕੈ ਬਹੁ ਕੰਚਨ ਕੇਰੇ ॥ ੧੮ ॥ ਇਕ ਸਓਰ ਦੌਰਸੋ ਗਯੋ ਗੁਰ ਢਿਗ ਸੁਧਿ ਦੀਨੀ। 'ਮਹਾਂਰਾਜ! ਤੁਰਕਾਨ ਕੀ ਸੈਨਾ ਬਡ ਚੀਨੀ। ਸਭਿ ਉਮਡੀ ਰਿਸ ਬਹੁ ਕਰੀ ਰਨ ਖੇਤ ਮਝਾਰਾ। ਲਰਤਿ ਜੋਧ ਜਾਤੀ ਮਲਕ ਉਤਸਾਹੁ ਉਦਾਰਾ॥ ੧੯॥ ਬਾਕੀ ਰਹੈ ਨ ਤੁਰਕ ਅਬਿ ਜੀਵਤਿ ਸਭਿ ਆਏ[4]। ਮਰੇ ਪਰੇ ਬਹੁ ਕੌਸ ਲਗਿ ਅਸੁ ਭਟ[5] ਸਮੁਦਾਏ।ਅਬਿ ਪ੍ਰਕਾਸ਼ ਭਾ ਦਿਖਤਿ ਹੈ ਏਤੋਕਿਨ ਮਾਰੇ। ਪਰੇ ਤੁਰੰਗ ਪਰ ਤੁਰੰਗ ਬਹੁ ਧਰ ਪਰ ਧਰ[6] ਡਾਰੇ ॥ ੨੦॥ ਤਬਲ ਨਗਾਰੇ ਗਨ ਬਜੈਂ ਹੋਯਹੁ ਭਟ ਭੋਰਾ। ਭਈ ਪ੍ਰਭਾਤਿ ਪ੍ਰਕਾਸ਼ ਮਹਿੰ ਰਿਸ ਕੀਨਿ ਘਨੇਰਾ'। ਸੁਨਿ ਸਗਰੀ ਸੁਧਿ ਸਤਿਗੁਰੂ ਅਸੁ ਚਢੇ ਸੁਹੇਲੇ[7]। ਚੋਬ ਪਰੀ ਰਨਜੀਤ[8] ਪਰ ਭਟ ਆਯੁਧ ਲੈ ਲੈ ॥੨੧॥ ਛੋਰਿ ਤੁਰੰਗਮ ਕੌ ਚਲੈ

[1]ਭਾਵ (ਭੁੱਖ ਤੇ ਥਕੇਵਾਂ) ਮਿਟ ਨਹੀਂ ਸਕਦੇ। [2]ਲਾਲ ਰੰਗ ਦੀ ਚੁੰਨੀ ਧਰਤੀ ਨੇ ਮਾਨੋਂ ਪਹਿਰੀ ਹੈ। [3]ਦਿੱਟੀ ਚੀਲ। [4](ਪਿੱਛੇ) ਬਾਕੀ ਕੋਈ ਨਹੀਂ ਰਹੇ, ਜੀਉਂਦੇ ਸਭ ਆ ਪਏ ਹਨ। [5]ਘੋੜੇ ਤੇ ਸੂਰਮੇ। [6]ਧੜ ਉਤੇ ਧੜ। [7]ਸੁਹੇਲੇ ਘੋੜੇ ਤੇ। [8]ਨਗਾਰਾ। ਪਰ ਇਹ ਨਾਮ ਦਸਮੇਸ਼ ਜੀ ਦੇ ਨਗਾਰੇ ਦਾ ਸੀ।

ਨਹਿੰ ਬਿਲਮ ਲਗਾਈ।ਆਇ ਢਿਗ ਜੋਧ ਕੇ ਜਹਿੰ ਮਚਤਿ ਲਰਾਈ। ਦੂਤ ਹਸਨ ਖਾਂ ਸਤਿਗੁਰੂ ਨਿਜ ਨਿਕਟਿ ਬੁਲਾਯੋ । 'ਲਲਾਬੇਗ ਕਹੁ ਕਹਾਂ ਹੈ ? ਜੋ ਚਢਿ ਕਰਿ ਆਯੋ' ॥ ੨੨॥ ਸੁਨਤਿ ਨਿਹਾਰੇ ਸਕਲ ਤਿਨ ਜੇ ਚਿੰਨ੍ਹ ਮਹਾਨੇ । ਬਰਣ ਬਰਨ ਕੀ ਬੈਰਖਾਂ[1] ਨਿਜ ਨਿਜ ਅਗਵਾਨੇ । ਕਹਨਿ ਲਗਸੋ 'ਸੁਨੀਅਹਿ ਪ੍ਰਭੂ!ਉਪਰ ਪੁਸਤੀਨਾ।ਸਿਰ ਪਰ ਕੰਚਨਖੋਦ ਜਿਹ ਦਮਕਹਿ ਦੂਤਿ ਭੀਨਾ ॥ ੨੩ ॥ ਜ਼ਰੀ ਬਸਤ੍ਰ ਕੀ ਕੁਛ ਬਡੀ ਜਿਹ ਦਿਪਤਿ ਪਤਾਕਾ[2] । ਸੁਰਖਾ[3] ਬਲੀ ਬਿਲੰਦ ਹਯ ਬਡ ਬੇਗ ਸੁ ਜਾਂਕਾ । ਬਾਤ ਕਰਤਿ ਬੂਝਤਿ ਤੁਮਹਿੰ ਕਰਿ ਹਾਥ ਉਚੇਰਾ । ਲਲਾਬੇਗ ਸੋ ਜਾਨੀ-ਯਹਿ, ਉਰ ਗਰਬ ਘਨੇਰਾ ॥ ੨੪ ॥ ਬਾਮ ਦਿਸ਼ਾ ਤਿਸ ਤੇ ਖਰੋ ਸੋ ਕੰਬਰ ਬੇਗਾ । ਤੁਰਕੀ ਤੁਰੰਗ ਕੁਮੈਤ ਹੈ, ਬਹੁ ਚਲੰਹਿ ਸੁ ਬੇਗਾ । ਕ੍ਰਾਤਾ ਇਸ ਕੋ ਅਲਪ ਹੈ ਬਡ ਬੀਰ ਕਹਾਵੈ[4] । ਦਾਨਸ਼ਵੰਦ ਬਿਸਾਲ ਹੀ ਬਹੁ ਦਾਵ ਬਤਾਵੈ ॥ ੨੫ ॥ ਪਿਖਹੁ ਦਾਹਨੀ ਦਿਸ਼ਾ ਮਹਿੰ ਸਬਜ਼ਾ ਬਡ ਘੋਰਾ । ਨਾਮ ਕਾਬਲੀਬੇਗ ਇਸ ਰਾਖਹਿ ਬਡ ਜ਼ੋਰਾ । ਆਯੁਧ ਬਿੱਦਯਾ ਬਹੁਤ ਹੀ ਚਿਰਕਾਲ ਕਮਾਈ।ਕਰਤਿ ਪਟੇਬਾਜ਼ੀ ਅਧਿਕ ਗਨ ਪਿਖੀ ਲਰਾਈ॥੨੬॥ ਲਲਾਬੇਗ ਮਾਤੁਲ ਲਗਹਿ ਨਿਤ ਰਹਿ ਇਸ ਤੀਰਾ। ਮਲਤਿ ਰਜਤਪਣ ਹਾਥ ਮਹਿੰ ਬਲਿ ਅਧਿਕ ਸਰੀਰਾ । ਇਹੁ ਸਨਮੁਖ ਜਬਿ ਲਰੈ ਗੋ ਮਾਰੈ ਸਮੁਦਾਈ । ਹਤਹੁ ਆਪ ਇਸ ਪ੍ਰਥਮ ਹੀ ਨਹਿੰ ਸੁਭਟ ਖਪਾਈ ॥ ੨੭ ॥ ਦੋਨਹੁੰ ਇਸ ਕੇ ਸੁਤ ਖਰੇ ਇਕ ਕਾਸਮ ਬੇਗਾ । ਸ਼ਮਸਬੇਗ ਸੁਤ ਦੂਸਰੋ ਜਿਸ ਕੇ ਕਰ ਤੇਗਾ । ਪ੍ਰਥਮ ਗੋਲ ਕੋ ਬਾਂਧ ਕੈ[5] ਇਹੁ ਚਹਤਿ ਲਰਾਈ । ਪਰੇ ਆਨਿ ਮੁਖ ਕਾਲ ਕੇ ਕਸੋਂ ਹੂੰ ਨ ਬਚਾਈ॥੨੮॥ਸੁਨਹੁ ਗੁਰੂ ਜੀ ! । ਦੂਰ ਲਗਿ ਨਹਿੰ ਦ੍ਰਿਸ਼ਟੀ ਆਵੈ।ਧਰ ਪਰ ਧਰ ਮਰਿ ਕਰਿ ਪਰੇ ਤਿਨ ਕੌਨ ਗਿਨਾਵੈ । ਚੌਥੋ ਭਾਗ ਨ ਚਮੂੰ ਅਬਿ, ਸਭਿ ਸੁਗਮ ਸੰਘਾਰੋ । ਤੁਮ ਆਗੇ ਕੋ ਅਰੇ ਨਹਿੰ ਮੈਂ ਭਲੇ ਬਿਚਾਰੋਂ ॥੨੯॥ ਗਮਨੇ ਤੁਲ ਦਲ ਸ਼ਲਭ ਕੋ ਕਰਿ ਮਾਰੋ ਮਾਰੋਂ[6] । ਅਬਿ ਇਹੁ ਖਰੇ ਉਦਾਸ ਹੈਂ ਤੁਮ ਬਿਲਮ ਬਿਸਾਰੋ[7]' । ਸ਼੍ਰੀ

---

[1]ਝੰਡੀਆਂ [ਤੁਰ:, ਏਰਕ] । [2]ਝੰਡੀ । [3]ਸੁਰਖ ਰੰਗ ਦਾ । [4]ਭਾਰੀ ਸੂਰਮਾ ਕਹਾਉਂਦਾ ਹੈ । [5]ਜੰਗ ਦੀ ਇਕ ਵੰਡ:, ਟੋਲੇ ਵੱਖ ਵੱਖ ਕਰਕੇ ਮਿਥੇ ਦਾਵਾਂ ਤੇ ਲੜਨਾ [ਸੰਸ: ਗੋਲ=ਮੰਡਲੀ । ਫ਼ਾ: ਗ਼ੋਲ=ਫੌਜ ਦਾ ਟੋਲਾ । ਤੁਰ:, ਵੰਜ ਦਾ ਦਸਤਾ,ਜਿਸ ਵਿਚ ਸਰਦਾਰ ਵੀ ਹੋਵੇ] । [6]ਟਿੱਡੀ ਸਮਾਨ ਦਲ 'ਮਾਰੋ ਮਾਰੋ' ਕਰਦਾ ਦੂਰ ਗਿਆ ਹੈ । [ਸੰਸ:, ਸ਼ਲਭ=ਟਿੱਡੀ, ਮਕੜੀ) । [7]ਛੇਤੀ ਕਰੋ ।

ਸਤਿਗੁਰ ਬਿਕਸੈ ਸੁਨਤਿ ਕਰ ਧਨੁਖ ਸੰਭਾਰਾ।ਤੀਰ ਨਿਕਾਸਜੋ ਖਰ ਬਡੋ ਤਕਿ ਕੈ ਤਬਿ ਮਾਰਾ ॥ ੩੦ ॥ ਲਲਾਬੇਗ ਕੇ ਸੀਸ ਪਰ ਜੋ ਕੰਚਨ ਕੋਰਾ[1]। ਤਕਿ ਮਾਰਜੋ ਤਿਸਕੋ ਤੁਬਹਿ ਅਵਨੀ ਪਰ ਗੋਰਾ। ਪਿਖਿਕਰਿ ਬਿਸਮੇ ਹਲਚਲੇਇਤ ਉਤ ਕੋਹੋਏ।ਖਰਖਪਰਾਧਰਨੀਗਭਜੋਦੇਖੇਸਭਿਕੋਏ॥੩੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਜੁੱਧ' ਪ੍ਰਸੰਗ ਬਰਨਨੰ ਨਾਮ ਸਪਤ ਚਤਵਾਰਿੰਸਤੀ ਅੰਸੂ ॥ ੪੭ ॥

੪੮. [ਦਿਨ ਦਾ ਜੁੱਧ-ਜਾਰੀ]।

ਦੋਹਰਾ ॥ ਸਿਰ ਤੇ ਕੰਚਨ ਖੋਦ ਜਬਿ ਪਗੀਆ ਸਹਿਤ ਗਿਰਾਇ। ਨਗਨ ਮੁੰਛ ਮੁੰਡਜੋ ਹੁਤੋ ਪਿਖਿ ਸਭਿ ਗੇ ਬਿਸਮਾਇ ॥ ੧ ॥ ਨਿਸ਼ਾਨੀ ਛੰਦ ॥ ਇਤਿ ਉਤ ਸਗਰੇ ਹਲਚਲੇ ਕੁਛ ਤ੍ਰਾਸ ਉਪੰਨਾ।ਲਲਾਬੇਗ ਲੱਜਤਿ ਭਯੋ ਮਾਨਹੁੰ ਮਨ ਹੰਨਾ। ਕਟ ਕੋ ਪਟ ਝਟਪਟ ਠਟਜੋ ਲਟਪਟਾ ਲਪੇਟਾ[2]। ਝਪਟ ਬਾਗ[3] ਦਬਟਜੋ ਤੁਰੰਗਾ, ਸਟਕਜੋ ਮੁਗ਼ਲੇਟਾ[4] ॥ ੨ ॥ ਕੁਪਜੋ ਬਿਲੋਚਨ ਰਕਤ ਕਰਿ ਕਹਿ ਭੁਜਾ ਉਠਾਏ। 'ਕਜੋਂ ਨ ਕਰਤਿ ਹੇਲਾ ਅਬਹਿ ਮਾਰਹੁ ਸਮੁਦਾਏ। ਇਕ ਇਕ ਛੋਰਿ ਤੁਰੰਗ ਕੋ ਖੈਂਚਹੁ ਖਰ ਖੰਡੋ। ਕਰਤਿ ਚਲਹੁ ਸਿਰ ਧਰ ਜੁਦੇ ਹਯ ਬੇਗ ਪ੍ਰਚੰਡੇ[5]॥ ੩ ॥ ਸੁਨਿ ਆਇਸੁ ਕੋ ਤੁਰਕ ਭਟ ਬਡ ਮੁਗ਼ਲ ਰਿਸਾਏ। ਮੁੰਡਤਿ ਮੁੰਡ ਬਿਲੰਦ ਜਿਨ ਬਡ ਸ਼ਸਤ੍ਰ ਉਠਾਏ। ਕਜੋਂਹੂੰ ਅਟਕੀ ਪਾਗ ਸਿਰ ਟੇਢੀ ਨਿਤ ਧਾਰੇ। ਜ਼ਰੀਦਾਰ ਬਡ ਛੋਰ ਕੋ ਪ੍ਰਿਸ਼ਟੀ ਤਕ[6] ਡਾਰੇ ॥੪॥ ਆਮਿਖ ਭੱਖੀ ਅਧਿਕ ਹੀ ਬਹੁ ਕਰਹਿੰ ਅਹਾਰੇ। ਸੁਰਾਪਾਨ ਕੋ ਪ੍ਰੇਮ ਬਡ ਮਾਨੀ ਮਤਵਾਰੇ। ਗੌਰ ਬਰਣ ਸਭਿ ਕੇ ਅਹੈਂ ਸੂਖਮ ਪਟ ਸੋਭਾ। ਬਹੁਤੇ ਰਖਹਿੰ ਕਮਾਨ ਕੋ ਸਰ ਹਤਨੈ ਹੇਤਾ॥੫॥ਕਿਸ ਕਿਸ ਨਿਕਟਿ ਤੁਰੰਗ ਹੈ, ਕਿਹ ਤੋਮਰ ਧਾਰਾ। ਕਿਨ ਕਿਨ ਲੀਨਹੁ ਮਜ਼ਾਨ ਤੇ ਕਰਵਾਰ ਦੁਧਾਰਾ। ਜਮਧਰ ਫੇਂਟਨ[7] ਸਭਿਨਿ ਕੇ, ਬੋਲਤਿ ਨਿਜ ਬੋਲੀ। ਕਰਜੋ ਨੇਰ ਗੁਰ ਸੈਨ ਸੋਂ ਛੁਟਤਿ ਸਰ ਗੋਲੀ ॥੬॥ ਦੁਤੀ ਪਠਾਨਨਿ ਕੀ ਚਮੂੰ ਬਡ ਉਰੜ ਆਈ। ਬਡੇ ਬਹਾਦੁਰ ਕੀ ਜਿਨਹੁੰ ਸਭਿ ਦੇਂ ਬਡਿਆਈ[8]। ਛੋਰਤਿ ਬਿੰਦ ਤੁਰੰਗ ਕੋ ਚਹਿੰ ਮੇਲ

[1]ਭਾਵ ਸੋਨੇ ਦਾ (ਖੋਦ)। [2](ਲਲਾਬੇਗ ਨੇ) ਛੇਤੀ ਨਾਲ ਲੱਕ ਨੂੰ ਬੱਧਾ ਹੋਇਆ ਕਪੜਾ (ਲਾਹ ਕੇ ਸਿਰ ਤੇ) ਲਟਪਟਾ (=ਵਿੰਗਾ ਟੇਢਾ) ਜਿਹਾ ਲਪੇਟ ਲੀਤਾ। [3]ਵਾਗ ਨੂੰ ਝਪਟਾ ਮਾਰ ਕੇ। [4]ਟਲ ਗਿਆ ਮੁਗ਼ਲ ਬੱਚਾ। [5]ਤਿੱਖੀ ਚਾਲ ਘੋੜੇ ਦੀ ਕਰੋ। [6]ਪਿੱਠ ਤਕ। [7]ਕਮਰ ਬੰਦ ਵਿਚ ਕਟਾਰ ਹੈ। [ਹਿੰਦੀ, ਪੇਟ ਤੋਂ ਪੇਟੀ। ਇਸ ਤੋਂ ਫੇਂਟ, ਫੇਂਟੀ, ਫੇਂਟਨ=ਪੇਟੀ, ਕਮਰ ਬੰਦ]। 'ਫੇਂਟੇ ਸ਼ਸਤ੍ਰ' ਉਨ੍ਹਾਂ ਸ਼ਸਤ੍ਰਾਂ ਨੂੰ ਕਹਿੰਦੇ ਹਨ ਜੋ ਹਥੇ ਹਥ ਦੀ ਲੜਾਈ ਵਿਚ ਵਰਤੀਂਦੇ ਹਨ, ਓਹ ਕਮਰ ਬੰਦ ਯਾ ਪੇਟੀ ਵਿਚੋਂ ਝੱਟ ਕਢ ਲਈਦੇ ਹਨ, ਇਸ ਕਰਕੇ 'ਫੇਂਟੇ' ਕਹੀਦੇ ਹਨ। [8]ਜਿਨ੍ਹਾਂ ਨੂੰ ਬੜੇ ਬਹਾਦਰਾਂ ਦੀ ਸਾਰੇ ਲੋਕ ਵਡਿਆਈ ਦੇਂਦੇ ਹਨ।

ਦੁਹੇਲਾ[1]। 'ਮਾਰਿ ਮਾਰਿ' ਬਕ 'ਹਾਇ ਹਹ' ਕੀਨਸਿ ਬਡ ਹੇਲਾ ॥ ੭ ॥ ਇਤਿ ਸਤਿਗੁਰ ਕਰਿ ਸ਼ੀਘ੍ਰਤਾ ਢਿਗ ਜੋਧ ਹਕਾਰਾ। 'ਅਰਧ ਚਮੂੰ ਨਿਜ ਸੰਗ ਲੈ ਹੁਜਹਿ ਅਬਿ ਨਜਾਰਾ। ਹਮ ਸਨਮੁਖ ਇਸ ਲਰਹਿੰਗੇ ਝਾਲਹਿ ਬਡ ਹੇਲਾ। ਦੱਖਣ ਦਿਸ਼ਿ ਤੇ ਤੁਮ ਪਰਹੁ ਦੇ ਰੇਲੁ ਰੁ ਪੇਲਾ'॥ ੮ ॥ ਸੁਨਿ ਸ਼੍ਰੀ ਹਰਿਗੋਵਿੰਦ ਤੇ ਭਟ ਜੋਧ ਬਖਾਨਾ। 'ਤੁਮ ਪ੍ਰਤਾਪ ਸੂਰਜ ਉਦਜੋ[2] ਤੁਰਕਨਿ ਤਮ ਹਾਨਾ। ਕਹਾਂ ਸ਼ਕਤਿ ਇਨ ਮ੍ਰਿਗਨਿ ਗਨ, ਗਜਰਾਜ ਬਡੇਰੇ। ਕੇਹਰਿ ਕੇ ਸਨਮੁਖ ਅਰਹਿੰ, ਹੁਇ ਸਕਹਿੰ ਨ ਨੇਰੇ' ॥੯॥ ਕਹਿ ਕਹਿ ਚਰਨ ਸਰੋਜ ਕੋ ਮ੍ਰਿਦੁ ਚਾਰੁ ਬਿਲੋਕਾ।ਬੰਦਨੀਯ ਬੰਦਤਿ ਭਯੋ ਘੋਰਾ ਪੁਨ ਰੋਕਾ। ਦ੍ਵੈ ਸਹੰਸ੍ਰ ਕੁਛ ਨੂਨ ਭਟ ਲੈ ਕਰਿ ਹੁਇ ਨਜਾਰੋ। ਚਢੋ ਬਰੋਬਰ ਰਿਪੁਨਿ ਕੇ ਮਾਰਤਿ ਲਲਕਾਰੋ ॥ ੧੦ ॥ ਰਸਾਵਲ ਛੰਦ ॥ ਭਯੋ ਨੇਰ ਸੈਨਾ। ਕੁਪੇ ਲਾਲ ਨੈਨਾ। ਤੁਰੰਗਾਨਿ ਛੋਰੀ। ਪਰੀ ਮਾਰ ਰੋਰੀ ॥ ੧੧ ॥ ਹਲਾਹਾਲ ਹੋਈ। ਭਈ ਸੂਰ ਢੋਈ। ਮਚੇ ਬੀਰ ਧੀਰਾ। ਚਲੇ ਖੱਗ ਤੀਰਾ ॥ ੧੨ ॥ ਤੁਰੰਗਾਨਿ ਮੇਲਾ। ਭਯੋ ਕ੍ਰੂਰ-ਹੇਲਾ। ਮਚਜੋ ਰੌਰ ਭਾਰੀ।ਬਕੈਂ 'ਮਾਰ ਮਾਰੀ'॥੧੩॥ਕਿਨੂੰ ਮਾਰਿ ਨੇਜ਼ਾ। ਕਰੀ ਭੂਮ ਸੇਜਾ। ਕਿ ਸਾਰੀ[3] ਸੰਭਾਰੀ। ਸੁ ਊਚੇ ਉਭਾਰੀ ॥ ੧੪ ॥ ਲਗੇ ਬੀਰ ਦੇਹੀ। ਸੁਤਾ ਨਾਗ ਜੇਹੀ। ਚਲੇ ਤੀਰ ਤੀਖੇ। ਬਿਖੀਚੈ ਸਰੀਖੇ[4]॥੧੫॥ਪਰੈਂ ਪਾਰ ਅੰਗਾ। ਗਿਰੈਂ ਪ੍ਰਾਨ ਭੰਗਾ। ਕਿਨੂੰ ਛੋਰਿ ਗੋਰੀ। ਰਿਪੂ ਦੇਹਿ ਢੋਰੀ ॥੧੬॥ ਕਿਨੂੰ ਫੇਰਿ ਘੋਰਾ।ਗਹੇ ਖੱਗ[5] ਘੋਰਾ। ਕਟੇ ਕੰਧ ਗੋਰੇ। ਧਕਾ ਧੱਕ ਭੋਰੇ ॥੧੭॥ ਕਟਜੋ ਮੁੰਡ ਕਾਂਹੂ। ਪਰੋ ਭੂਮ ਮਾਂਹੂ। ਕਟੇ ਪਾਇ ਹਾਥਾ। ਤ੍ਰਿਖੀ ਤੇਗ ਸਾਥਾ ॥ ੧੮ ॥ ਕਿਸੀ ਤੁੰਡ ਖੰਡਾ[6]। ਲਗੇ ਦੀਹ ਖੰਡਾ। ਭਏ ਛਿੰਨ ਭਿੰਨਾ[7]।ਕਿਸੀ ਭੈ ਉਪੰਨਾ ॥੧੯॥ ਹਥਾ ਵੱਥ[8]ਹੋਏ। ਰਸੰ ਬੀਰ ਭੋਏ।ਛਿਨੰ ਏਕ ਲਾਗੀ। ਭਏ ਲਾਲ ਬਾਗੇ[9]॥ ੨੦ ॥ ਦੁਹੂੰ ਓਰ ਭਾਰੇ। ਜੁਝਾਊ ਨਗਾਰੇ। ਖਜੇ ਔਰ ਬਾਜੇ। ਸੁਨੈਂ ਸੂਰ ਗਾਜੇਂ ॥ ੨੧ ॥ ਜੁਟੇ ਆਪ ਮਾਂਹੀ। ਫਿਰੈਂ ਫੇਰ ਨਾਂਹੀ। ਭੁਫੈਗੈਂ ਭੜਾਕੈਂ।ਸੁ ਗੋਰੀ ਸੜਾਕੈਂ ॥ ੨੨ ॥ [10]ਲਗੇ ਮੁੰਡ ਛੰਡੀ। ਮਨੋ ਫੂਟ ਹੰਡੀ[10]।ਕਟੀ ਬਾਹੁ

[1]ਔਖਾ ਮੇਲ ਭਾਵ ਮੁੱਠ ਭੇੜ ਕੀਤਾ ਚਾਹੁੰਦੇ ਹਨ। [2]ਆਪਦਾ ਪ੍ਰਤਾਪ ਸੂਰਜ ਰੂਪ ਉਦੇ ਹੋਇਆ ਹੈ। [3]ਤਲਵਾਰ। [4]ਸਰਪਾਂ ਵਰਗੇ। [5]ਤਲਵਾਰ [ਸੰ, ਖੰਗ]। [6]ਮੂੰਹ ਕੱਟ ਦਿਤਾ। [7]ਕੱਟੇ ਵੱਢੇ ਗਏ। ਵਿਨਾਸ਼ ਹੋ ਗਏ। [8]ਹਥੇ ਹੱਥੀ। [9]ਪ੍ਰਸ਼ਾਕੇ ਲਾਲ ਹੋ ਗਏ। [10](ਗੋਲੀ) ਵਜਕੇ ਸਿਰ ਫੂਟਦਾ ਹੈ ਮਾਨੋਂ ਹਾਂਡੀ ਫੂਟਦੀ ਹੈ।

ਕੌਈ।ਪਰੀ ਭੀਰ ਭੋਈ[1]॥੨੩॥ਬਹੀ ਮੀਝ ਸੋਭਾ। ਕੜੀ ਖਾਨ ਹੋਭਾ[2]।ਭਹਾਂ ਪ੍ਰੇਤ ਭਾਰੇ। ਮਨੋ ਸੂਪਕਾਰੇ[3] ॥ ੨੪ ॥ ਰਸੋਈ ਬਨਾਵੈਂ।ਕਿਤੇ ਬੈਠਿ ਖਾਵੈਂ। ਕਪਾਲੇਂ[4] ਬਿਸਾਲੇਂ। ਲਹੂ ਪਾਨ ਵਾਲੇਂ ॥ ੨੫ ॥ ਖਿਚੈਂ ਆਂਤ੍ਰ ਕੋਈ। ਗਰੇ ਪਾਇ ਸੋਈ। ਮਨੋ ਫੂਲਮਾਲਾ। ਭਲੇ ਭਾਲਿ ਚਾਲਾ ॥ ੨੬ ॥ ਭਖੈਂ ਮਾਸ ਫਾਰੇ। ਅਘਾਵੈਂ ਡਕਾਰੇਂ। ਮਿਲੇ ਸ਼ਤ੍ਰਾਲ[5] ਬਿੰਦਾਸੁ ਖਾਵੈਂ ਬਿਲੰਦਾ॥੨੭॥ ਘਨੀ ਜੋਗਨੀਆਂ। ਮਹਾਂ ਮੋਦ ਕੀਆ। ਭਰੈਂ ਖੱਪ੍ਰ ਲੋਹੂ।ਕਰੈਂ ਪਾਨ ਓਹੂ॥ ੨੮॥ ਫਿਰੈਂ ਹੁਰ ਗੈਨੰ। ਸੁਧਾਰੇ ਸੁ ਨੈਨੰ। ਮਰੇ ਕੋਪ ਧਾਰੀ। ਬਰੈਂ ਓਪ ਭਾਰੀ[6] ॥੨੯॥ ਚਢਾਵੈਂ ਬਿਮਾਨਾ। ਕਰੈਂ ਅੱਗ੍ਰ ਗਾਨਾ। ਘਨੋ ਮਾਨ ਠਾਨੈਂ। ਰਿਝਾਵੈਂ ਮਹਾਨੈਂ ॥੩੦॥ ਭਰੈਂ ਅੰਕ ਤਾਹੂੰ। ਕਰੈਂ ਮੋਦ ਮਾਹੂੰ। ਮੁਖੰ ਚੰਦ ਬੋਲੈਂ। ਲੁਭਾਵੈਂ ਕਪੋਲੈਂ ॥ ੩੧ ॥ ਮਨੋ ਕਾਮ ਸੀਸੈ। ਅਮੀ ਭਾਲ ਦੀਸੈ[7]। ਬਡੇ ਚਾਰੁ ਦਿੱਗੈ। ਮਨੋ ਬਾਲ ਮਿੱਗੈਂ[8] ॥ ੩੨ ॥ ਕਰੇ ਸ਼ਤ੍ਰਾਮ ਆਂਜੇ[9]।ਭਲੀ ਰੀਤਿ ਮਾਂਜੇ।ਨਚੈਂ ਖੰਜਨੰ ਸੇ[10]।ਸੁ ਇੰਦੀਬਰੈਂ[11]ਸੇ॥੩੩॥ ਲੁਭਾਵੈਂ ਸੁ ਬੀਰੈ। ਫਿਰੀ ਆਨਿ ਭੀਰੈ। ਮਨੋ ਸੀਸ ਸਾਂਟੇ। ਬਰੈਂ ਹੁਰ ਬਾਂਟੇ[12] ॥ ੩੪ ॥ ਚਲੈ ਭੀਰ ਸੀਧੇ। ਬਡੇ ਬੀਰ ਬੀਧੇ। ਭਯੋ ਦੇਖਿ ਹੱਲਾ। ਰਣੰ ਖੇਤ ਮੱਲਾ॥੩੫॥ ਗੁਰੂ ਚਾਂਪ ਲੀਨਾ। ਕਠੋਰੈਂ ਜੁ ਪੀਨਾ। ਸਰੈ ਜੋਰਿ ਛੋਰੈ।ਰਿਦੈ ਸ਼ੱਤ੍ਰੂ ਫੋਰੈ ॥ ੩੬ ॥ ਵਧੈ ਜੌਨ ਆਗੈ। ਤਿਸੈ ਬਾਨ ਲਾਗੈ। ਪਰੈ ਪਾਰ ਤਾਹੂੰ। ਲੱਗੈ ਔਰ ਮਾਹੂੰ ॥ ੩੭ ॥ ਦੁਤੀ ਬੇਧਿ ਜਾਵੈ। ਤ੍ਰਿਤੀ ਫੇਰ ਘਾਵੈ। ਲਗੈ ਚੌਥ ਜਾਈ। ਕਰੈ ਪੰਚ ਘਾਈ ॥ ੩੮॥ ਇਸੀ ਰੀਤਿ ਮਾਰੇ। ਸੁ ਭੀਰੈ ਕਰਾਰੇ।ਉਡੈਂ ਨਾਗ ਮਾਨੋ। ਕਰੈਂ ਸ਼ੱਤ੍ਰੂ ਹਾਨੋ ॥ ੩੯ ॥ ਗੁਰੂ ਕੋਪ ਧਾਰਾ । ਤਜੀ ਤੀਰ ਧਾਰਾ। ਦੜਾਦਾੜ ਗੋਰੇ।ਕਰਾਹੈਂ[13] ਘਨੇਰੇ ॥ ੪੦ ॥ ਤਜੇ ਪ੍ਰਾਨ ਭਾਰੇ। ਸੁ ਪੈਰੈ ਪਸਾਰੇ। ਥਮੈਂ[14] ਸ਼ੋਣ ਤੋਈ। ਰਿਦੇ ਫੂਟ ਜੋਈ ॥ ੪੧ ॥ ਪਰੇ ਧੂਲ ਮਾਂਹੀ। ਜਮੰ ਧਾਮ ਜਾਹੀਂ। ਗੁਰੂ ਲਾਲ ਨੈਨੰ। ਕਹੇ ਉਚ ਬੈਨੰ॥੪੨॥'ਕਰੋ ਦੁਸ਼ਟ ਨਾਸ਼ੰ। ਹਤੋ ਜੀਤ ਆਸੰ[15]। ਨਹੀਂ ਜਾਨਿ ਦੀਜੈ।ਇਹਾਂ ਗੋਰ ਲੀਜੈ'॥੪੩॥

[1]ਪਈ ਹੈ ਪਾਸ ਕੜਛੀ (ਵਾਂਙੂ)। [2](ਮਾਨੋਂ) ਕੜੀ(ਪਈ ਹੈ) ਖਾਣ ਵਾਸਤੇ। ਇਹ ਵੀਭਤਸ ਰਸ ਹੈ। [3]ਰਸੋਈਏ ਹਨ। [4]ਖੋਪਰੀਆਂ। [5]ਰਿੱਦੜ। [6]ਵਰਦੀਆਂ ਹਨ ਭਾਰੀ ਉਪਮਾਂ ਵਾਲੇ (ਸੂਰਮਿਆਂ ਨੂੰ)। [7](ਗੱਲ੍ਹਾਂ) ਮਾਨੋਂ ਕਾਮ ਦਾ ਸ਼ੀਸ਼ਾ ਹਨ (ਯਾ) ਅੰਮ੍ਰਿਤ ਦਾ ਤਲਾਉ ਦਿੱਸ ਰਿਹਾ ਹੈ। [8]ਮ੍ਰਿਗ ਦੇ ਬੱਚੇ (ਦੇ) ਹਨ (ਨੈਣ)। [9](ਸੂਰਮਾ) ਪਾਕੇ। [10]ਮਮੋਲੇ ਵਾਂਙੂ। [11]ਸੂਖ਼ਟ ਕਮਲ [ਸੰਸਃ ਇੰਦੀਵਰ=ਨੀਲਾ ਕਵਲ]। [12](ਸੂਰਮੇ) ਹੂਰਾਂ ਵਰਦੇ ਹਨ ਸੀਸ ਦੇ (ਬਦਲੇ ਸਾਂਟੇ=) ਵੱਟੇ ਸੱਟੇ। [13]ਕੁਰਲਾਂਦਵੇ ਹਨ। [14]ਉਗਲੱਛਦੇ ਹਨ। [15](ਵੈਰੀ) ਦੀ ਜਿੱਤ ਦੀ ਆਸ ਨੂੰ ਨਾਸ਼ ਕਰੋ।

ਕਰਨੋ ਬਾਕ ਜੋਈ। ਸੁਨਨੋ ਸੂਰ ਸੋਈ।ਮਨੋ ਓਜ ਦੀਨੇ। ਸਵਾਧਾਨ ਕੀਨੇ ॥ ੪੪ ॥ ਖਿਚੇ ਖੜਗ ਖੰਡੇ। ਦੁਧਾਰੇ ਪ੍ਰਚੰਡੇ। ਕੁਦਾਵੈਂ ਤੁਰੰਗੰ। ਕਟੈਂ ਸ਼ੱਤ੍ਰ ਅੰਗੰ ॥ ੪੫ ॥ ਨਹੀਂ ਜਾਨ ਦੇਤੇ। ਰਖੈਂ ਜੰਗ ਖੇਤੇ।ਲਲਾਬੇਗ ਧਾਯੋ। ਸੁ ਚੌਹੈ ਹਲਾਯੋ ॥ ੪੬ ॥ 'ਪਲਾਵੈਂ ਅਗਾਰੀ'। ਕਰਨੋ ਜੋਰ ਭਾਰੀ। ਪਰੇ ਹੂਹ ਦੈ ਕੈ। ਨਗਾਰੇ ਬਜੈ ਕੈ ॥ ੪੭ ॥ ਗੁਰੂ ਫੇਰਿ ਘੋਰਾ।ਤਜੈਂ ਤੀਰ ਘੋਰਾ। ਬਿਧੈਂ ਪਾਂਚ ਸਾਤਾ। ਪਰੈਂ ਪ੍ਰਾਨ ਘਾਤਾ [1] ॥ ੪੮ ॥ ਫਿਰੈਂ ਛੂਛ ਘੋਰੇ। ਜਰੀ ਜ਼ੀਨ ਬੋਰੇ[2]।ਅਲੰਕਾਰ ਵਾਰੇ।ਹਰੇਖਾ ਪੁਕਾਰੇਂ॥੪੯॥ ਪਰਨੋ ਖੇਤ ਭਾਰੀ।ਕਰੇ ਮਾਰ ਮਾਰੀ। ਗਿਰੇ ਸ਼ਸਤ੍ਰ ਲਾਗੇ। ਨਹੀਂ ਪੈਰ ਭਾਗੇ ॥ ੫੦ ॥ ਖਰੇ ਪ੍ਰਾਨ ਤਯਾਗੇ। ਲਹੂ ਰੰਗ ਪਾਗੇ। ਭਏ ਲਾਲ ਬਾਗੇ। ਤਊ ਕੋਪ ਜਾਗੇ ॥ ੫੧ ॥ ਭਛਾਮੁੱਛ ਹੋਈ । ਕਟੀ ਬਾਂਹਿ ਦੋਈ। ਕਿਸੂ ਪਾਇੰ ਕਾਟੇ । ਕਟੇ ਸੀਸ ਸਾਟੇ[3] ॥੫੨॥ ਗੁਰੂ ਜੁੱਧ ਕੀਨਾ।ਰਣੰ ਰੰਗ ਭੀਨਾ। ਉਤੈ ਜੋਧ ਜੋਧਾ।ਪਰਨੋ ਆਇ ਕ੍ਰੋਧਾ ॥ ੫੩ ॥ ਖਚਾ ਖੱਚ ਖੰਡੇ । ਚਲਾਏ ਪ੍ਰਚੰਡੇ । ਕਟੇ ਮੁੰਡ ਤੁੰਡੇ। ਭਏ ਖੰਡ ਖੰਡੇ ॥ ੫੪॥ ਗਨੰ ਅੰਗ ਭੰਗੇ। ਸੁ ਡਾਰੀ ਤੁਰੰਗੇ। ਜਮਨੋ ਸ਼ੋਣ ਮੁਸ਼ਟੀ । ਹਤੇ ਬ੍ਰਿੰਦ ਦੁਸ਼ਟੀ ॥ ੫੫ ॥ ਦੁਪਾਸੇ ਲਰਾਈ । ਸੁ ਮਾਰੈ ਮਚਾਈ। ਫਿਰੈਂ ਸ਼ੱਤ੍ਰ ਦੌਰੇ। ਮਨੋ ਹੋਇ ਬੌਰੇ ॥ ੫੬ ॥ ਮਹਾਂ ਧੂਮ ਮਾਚੀ। ਲਹੂ ਧੂਲਿ ਰਾਚੀ । ਭੁੰਯੋ ਲਾਲ ਗਾਰਾ । ਭਜੈ ਹੈਂ ਮਝਾਰਾ[4] ॥ ੫੭ ॥ ਲਲਾਬੇਗ ਜੋਰਾ। ਕਰਨੋ ਹੈ ਨ ਥੋਰਾ । ਤਊ ਰਾਖਿ ਖੇਤੈ । ਗੁਰੂ ਹੈ ਸੁਚੇਤੈ ॥੫੮॥ਨਹੀਂ ਪਾਇ ਹਾਲਾ[5]।ਬਡਾ ਹੇਲ ਘਾਲਾ।ਪਰਨੋ ਜੋਧ ਆਈ। ਮਹਾਂ ਘਾਉ ਘਾਈ[6] ॥੫੯॥ ਰਿਪੂ ਹਾਲਿ ਚਾਲੇ । ਮਰੇ ਹੈ ਬਿਸਾਲੇ।ਗੁਰੂ ਤੀਰ ਮਾਰੈਂ। ਕਰੈਂ ਏਕ ਵਾਰੈ[7]॥ ੬੦ ॥ ਅਨੇਕਾਨਿ ਘਾਵੈਂ । ਗਿਰੇ ਪ੍ਰਾਨ ਜਾਵੈਂ । ਇਮੰ ਮਾਰ ਕੀਨੀ । ਭਏ ਸੈਨ ਹੀਨੀ ॥੬੧॥ ਝਟਾ ਝੱਟ ਬਾਹੈਂ[8]ਕਿਟੈਂ ਅੰਗ ਲਾਹੈਂ।ਗਿਰੇ ਬੀਰ ਘੋਰਾ। ਭਈ ਭੂਮਿ ਘੋਰਾ ॥ ੬੨ ॥ ਦੋਹਰਾ।ਕਹਾਂ ਲਗੇ ਬਰਨਨ ਕਰੋਂ ਮਾਚਨੋ ਜਿਮ ਘਮਸਾਨ।ਹਾਨਿ ਭਈ ਤੁਰਕਾਨਕੀ ਪਾਛੇ ਹਟੇ ਨਿਦਾਨ[9]॥੬੩॥ ਸੰਭਾਰੇ ਸੂਰਾ ਸਰਬ ਇਕ ਸਹੰਸ੍ਰ ਹਯ ਸੰਗ[10]। ਨੌ ਸਹੱਸ੍ਰ ਰਣਖੇਤ ਮਹਿੰ ਕੋ ਤਰਫਤਿ ਕੋ ਭੰਗ ॥੬੪॥ ਇਕ ਸਹੰਸ੍ਰ ਗਰ ਸੂਰਮੇ ਮਰੇ ਕਰਤਿ ਬਡ ਜੰਗ। ਜਨਮ

[1] ਪ੍ਰਾਣ ਨਾਸ਼ ਕਰਕੇ। [2] ਲੋੜੇ ਹੋਏ (ਅ) ਤੇ ਘੁੰਗਰੂ ਵਾਲੇ। [3] (ਕਿਤੇ) ਕੱਟੇ ਹੋਏ ਸਿਰ ਪਏ ਹਨ। [4] (ਗਾਰੇ) ਵਿਚ ਦੌੜਦੇ ਹਨ। [5] ਪੈਰ ਨਹੀਂ ਟਿੱਕੇ। [6] ਬੜੇ ਜ਼ਖਮੀ ਕਰਦਾ ਹੈ। [7] ਇੱਕੋ ਹੀ ਵਾਰ (ਤੀਰ ਸਰ) ਕਰਦੇ ਹਨ ਤਾਂ। [8] ਚਲਾਂਦਾ ਹੈ (ਸ਼ਸਤ੍ਰ)। [9] ਅੰਤ ਨੂੰ । [10] ਇਕ ਹਜ਼ਾਰ ਘੋੜੇ ਸਮੇਤ (ਬਚੇ)।

ਮਰਨ ਬੰਧਨ ਮਹਾਂ ਅੰਗ ਸੰਗ ਸੋ ਭੰਗ[1]॥੬੫॥ਸਰਬਗਰਬਭੁਰਕਨਿ ਹਰਜੋ ਐਸੀ ਮਾਰ ਮਚਾਇ। ਸਰਬ ਸ਼ਕਤਿ ਧਰਿ ਸਤਿਗੁਰੁ ਕਰਹਿ ਜਥਾ ਮਨ ਭਾਇ ॥ ੬੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਜੁੱਧ' ਪ੍ਰਸੰਗ ਕਥਨੰ ਨਾਮ ਅਸ਼ਟ ਚਤਵਾਰਿੰਸਤੀ ਅੰਸੂ ॥ ੪੮ ॥

੪੯. [ਕਾਬਲ ਬੋਗ ਬੱਧ]।

ਦੋਹਰਾ ॥ ਥਕਤਿ ਭਏ ਗਨ ਸੂਰਮੇ ਖੜਗ ਪ੍ਰਹਾਰਤਿ ਵਾਰ। ਗਏ ਤੁਰੰਗਮ ਹੁਸ ਘਨੇ[2] ਭਯੋ ਖੇਤ ਬਿਕਰਾਰ ॥ ੧ ॥ ਤੋਟਕ ਛੰਦ ॥ ਤਰਵਾਰ ਹਜ਼ਾਰਹੁ ਨੰਗ ਪਰੀ। ਜਿਨ ਰੰਗ ਸੁਚੰਗਤਿ ਸ਼ੋਣ ਭਰੀ[3]। ਬਹੁ ਟੂਟਿ ਗਈ ਲਗਿ ਲੋਹਨਿ ਪੈ।ਕਬਜ਼ੇ ਪਰਿ ਭਿੰਨ ਅਸੋਹਨ ਪੈ[4]॥੨॥ਤਿਮ ਪੁੰਜ ਤੁਫੈਗਨਿ ਟੂਟਿ ਗਈ। ਗਨ ਕਾਸ਼ਟ ਕੁੰਦ ਨਿਕੰਦ ਭਈ[5]। ਬਹੁ ਸਾਬਤ ਕੰਚਨ ਕਾਮ ਕਰੀ[6]। ਬਿਨ ਸੂਰਨਿ ਤੇ ਰਣ ਭੂਮ ਪਰੀ॥੩॥ਧਰ ਪੈ ਧਰ ਜਸੋਂ ਕਿਹ ਕੰਧ ਚਿਨੀ[7]। ਕਿਹੁੰ ਬਾਂਹੁ ਕਟੀ ਕਿਹੁੰ ਜੰਘ ਹਨੀ। ਤੁਰਕਾਨਿ ਚੁਤੀਸ ਹਜ਼ਾਰ ਮਰੇ। ਗੁਰ ਸੂਰ ਹਜ਼ਾਰਨਿ ਪ੍ਰਾਨ ਹਰੇ ॥ ੪ ॥ ਇਕ ਜਾਮ ਚਢਜੋ ਦਿਨ ਜੰਗ ਭਏ। ਅਸ ਮਾਰ ਮਚੀ ਭਟ ਪ੍ਰਾਨ ਹਏ। ਜੁਗ ਜਾਮ ਕਛੂ ਘਟ ਰੈਨ ਹੁਤੀ। ਲਰਿ ਕੈ ਸ਼੍ਰਮ ਤੇ ਜਨੁ ਸੈਨ ਸੁਤੀ ॥੫॥ ਗਨ ਦੁੰਦਭਿ ਸੰਗ ਤੁਰੰਗ ਪਰੇ। ਗਹਿ ਡੰਕ ਬਜਾਵਨਹਾਰ ਪਰੇ। ਪੁਤਲੀਨਿ ਸੁ ਖੇਲ ਮਨੋ ਕਰਿਕੈ। ਤਰ ਊਪਰਿ ਫੇਰਿ ਦਈ ਧਰਿਕੈ[8] ॥੬॥ ਲਹਿ ਗੰਧ ਲਹੂ ਮੁਰਛਾਇ ਪਰੇ[9]। ਮੁਖ ਨੈਨ ਪਸਾਰ ਕਿਤੇਕ ਮਰੇ। ਰਜ ਸ਼ੋਣਤਿ ਪੰਕ[10] ਧਸੇ ਮਰਿ ਕੈ ।ਬਹੁ ਘਾਇਲ ਘੋਰਨਿ ਤੇ ਦਰਿਕੈ[11] ॥ ੭ ॥ ਗੁਰ ਸੈਨ ਖਰੀ ਇਕ ਓਰ ਭਈ। ਗਨ ਦੁੰਦਭਿ ਚੋਬਨਿ ਮਾਰਿ ਦਈ। ਥਿਰ ਬੋਗਲਲਾ ਹੁਇ ਦੂਰ ਖਰਾ। ਮੁਰਝਾਇ ਗਯੋ ਮੁਖ, ਜੰਗ ਕਰਾ ॥੮॥ ਸਮੁਦਾਇ ਚਮੂੰ ਨਹਿ ਪਾਸ ਪਿਖੋ।

---

[1]ਜਨਮ ਮਰਨ ਦੇ ਬੰਧਨ ਨਾਸ਼ ਕਰਕੇ (ਗੁਰੂ ਜੀ) ਦੇ ਅੰਗ ਸੰਗ ਹੋਏ। (ਅ) ਸਰੀਰ ਦੇ ਨਾਸ਼ ਹੋਣ ਨਾਲ ਜਨਮ ਮਰਨ ਦੇ ਬੰਧਨ ਭੀ ਨਾਸ਼ ਹੋ ਗਏ। [2]ਬਹੁਤ ਘਬਰਾ ਗਏ। [3]ਜੋ ਲਹੂ ਨਾਲ ਲਿੱਬੜੀਆਂ ਸੁਹਣੇ ਰੰਗ ਰੰਗੀਜ ਗਈਆਂ ਹਨ। [4]ਕਬਜ਼ੇ (ਧਰਤੀ) ਤੇ ਜੁੜੇ ਪਏ ਲੋਹੇ ਨਹੀਂ ਰਹੇ ਹਨ। [5]ਕਾਠ ਦੇ ਕੁੰਦੇ ਟੁੱਟ ਗਏ। [6]ਬਖ਼ਤੀਆਂ (ਬੰਦੂਕਾਂ) ਸਾਬਤ ਭੀ ਹਨ ਜਿਨ੍ਹਾਂ ਤੇ ਸੋਨੇ ਦਾ ਕੰਮ ਕੀਤਾ ਹੈ। [7]ਧੜ ਤੇ ਧੜ (ਇੰਵ ਪਏ ਹਨ) ਜਿਵੇਂ ਕਿਸੇ ਨੇ ਕੰਧ ਚਿਣੀ ਹੋਈ ਹੁੰਦੀ ਹੈ। [8]ਮਾਨੋਂ ਪੁਤਲੀਆਂ ਦਾ ਖੇਲ ਕਰਕੇ ਹੇਠਾਂ ਉਤੇ ਫੇਰ ਧਰ ਦਿੱਤੀਆਂ ਹਨ (ਪੁਤਲੀਆਂ)। [9]ਕਈ ਲਹੂ ਦੀ ਮੁਸ਼ਕ ਨਾਲ ਹੀ ਮੂਰਛਾ ਹੋਏ ਪਏ ਹਨ। [10]ਧੂੜੀ ਤੇ ਲਹੂ ਦੇ ਚਿੱਕੜ ਵਿਚ। [11]ਘੋੜਿਆਂ ਨਾਲ ਦਲੇ ਜਾ ਕੇ।

ਪਛੁਤਾਇ ਖਰੋ ਮਨ ਚਿੰਤ ਬਿਖੇ। 'ਇਹ ਕਜਾਮਤ ਆਇ, ਨ ਜੰਗ ਭਯੋ। ਨੰਹਿ ਕਾਜ ਸਰਜੋ ਦਲ ਪ੍ਰਾਨ ਹਯੋ ॥ ੯ ॥ ਗੁਰ ਤੀਰ ਚਮੂੰ ਥਿਤ ਦੀਹ ਦਿਖੈ।ਸਰਦਾਰ ਰਹੇ ਮਮ ਸੈਨ ਬਿਖੈ। ਧੁਜਨੀ[1]ਲਘੁ ਲਾਗਤਿ ਮੋਹਿ ਅਬੈ। ਕਰਿ ਜੰਗ ਮਹਾਂ ਭਜਿ ਪ੍ਰਾਨ ਸਬੈ ॥੧੦॥ ਗੁਰ ਕੋ ਨ ਗਹਜੋ, ਨਹਿੰ ਮਾਰਿ ਲਯੋ। ਕਰਿ ਹੇਲ ਘਨੋ ਨ ਪਲਾਇ ਦਯੋ। ਨਹਿੰ ਖੇਤ ਤਜਜੋ ਅਰ ਬੀਰ ਰਹੈਂ[2]। ਬਹੁ ਮਾਰ ਪ੍ਰਹਾਰਨਿ ਸ਼ਸਤ੍ਰ ਗਹੈਂ[3] ॥ ੧੧ ॥ ਸੁਨਿ ਕਾਬਲ ਬੇਗ ਬਿਸਾਲ ਬਲੀ। ਨਿਜ ਮਾਤੁਲ ਸੋਂ ਕਹਿ ਧੀਰ ਭਲੀ। 'ਅਬਿ ਹੋਹਿ ਕਹਾਂ ਪਛੁਤਾਵਨ ਤੇ। ਕਿਮ ਬਾਤ ਬਨੈ ਹਟਿ ਜਾਵਨ ਤੇ॥੧੨॥ਗਹਿ ਸ਼ਾਹੁ ਸਭਾ ਸ਼ਮਸ਼ੇਰ ਲਈ। ਕਹਿ ਬਾਕ ਅਯੋ[4]–ਹਯ ਲਯਾਉਂ ਜਈ[5]–।–ਗੁਰ ਕੋ ਗਹਿਬੋ ਨਤੁ ਮਾਰ ਦਿਜੈ-।ਇਹੁ ਸ਼ਾਹੁ ਕਹੀ,ਉਰ ਜਾਨਿ ਲਿਜੈ॥੧੩॥ਮਰਿ ਬਾਦ ਗਯੋ ਸਮੁਦਾਇ ਦਲੰ। ਨਹਿੰ ਕਾਜ ਸਰਜੋ, ਨਹਿੰ ਕੀਨਿ ਬਲੰ।ਅਬਿ ਏਕਲ ਮੈਂ ਚਲ ਜਾਤਿ ਭਲੇ। ਲਲਕਾਰ ਕਰੌਂ ਗੁਰ ਕੋ ਇਕਲੇ ॥ ੧੪ ॥ ਬਿਦਤਜੋ ਜਗ ਬੀਚ ਬਹਾਦੁਰ ਹੈ। ਸੁਨਿ ਬਾਕ ਕਰੇ ਨ ਨਿਰਾਦਰ ਹੈ। ਹੁਇ ਏਕ ਖਰੋ ਮਮ ਸਾਥ ਲਰੈ। ਗੁਰ ਕੋ ਜਸੁ ਚੰਦ ਜਹਾਨ ਚਰੈ ॥ ੧੫॥ ਅਸ ਜੰਗ ਕਰੌਂ ਗੁਰ ਸੰਗ ਘਨੋ। ਗਹਿ ਲੇਹੁ ਕਿਧੌਂ, ਸ਼ਮਸ਼ੇਰ ਹਨੋਂ।ਬਲ ਮੋਹਿ ਬਡੋ ਤੁਮ ਜਾਨਤਿ ਹੋ। ਥਿਰ ਹੋਰਹੁ ਮੈਂ ਰਣ ਠਾਨਤਿ ਹੌਂ' ॥੧੬ ॥ ਕਹਿ ਮਾਤੁਲ ਕੋ ਇਮ ਬੀਰ ਬਲੀ। ਚਹਿ ਜਾਨਿ,ਧਰੈ ਰਣ ਚੌਂਪ ਭਲੀ[6]। ਤਬਿ ਕੰਬਰਬੇਗ ਪੁਕਾਰ ਕਹਜੋ। 'ਗੁਰ ਓਜ ਮਹਾਂ ਚਿਤ ਤੈਂ ਨ ਲਹਜੋ[7]? ॥੧੭॥ਨਰ ਬ੍ਰਿੰਦਨਿ ਤੇ ਸੁਨਿ ਜਾਨਤਿ ਹੌਂ। ਇਸ ਕਾਰਨ ਤੋਹਿ ਬਖਾਨਤਿ ਹੌਂ। ਗਰਬੋ ਨ ਰਿਦੈ ਸਵਧਾਨ ਬਨੋ। ਕਰਿ ਘਾਤ ਅਨੇਕਨਿ ਦਾਵ ਘਨੋਂ[8] ॥ ੧੮ ॥ ਬਚਿ ਆਪ, ਪ੍ਰਹਾਰ ਕਰੋ ਗੁਰ ਕੋ। ਬਿਨ ਆਲਸ ਤ੍ਰਾਸ ਕਰੋ ਉਰਕੋ[9]। ਤੁਮ ਛੀਲ ਦਰਾਜ਼ ਬਲੀ ਜਿਮ ਹੈ। ਹਰਿ ਗੋਵਿੰਦ ਪੀਰ ਸੁਨਜੋ ਤਿਮ ਹੈ ॥ ੧੯ ॥ ਅਬਿ ਜਾਹੁ ਖੁਦਾਇ ਸੁ ਖੈਰ ਕਰੇ । ਇਹੁ ਕਾਰਜ ਤੈਂ ਬਿਨ ਨਾਂਹਿ ਸਰੈ'।ਕਿਤ ਹੂੰ ਕਿਤ ਛੂਟ ਤੁਫੰਗ ਰਹੀ।ਸਭਿ ਕਾਬਲ ਬੇਗਹਿ ਘਾਤ ਲਹੀਂ[10] ॥ ੨੦ ॥ ਬਲਵਾਨ ਤੁਰੰਗਮ ਛੋਰਨ ਕੌ[11]। ਗਮਨਜੋ ਗੁਰ

[1]ਸੈਨਾ। [2]ਅੜ ਰਹੇ ਹਨ। [3]ਆਇਆ ਹੈਂ। [4]ਜਾਕੇ। [5]ਜੰਗ ਕਰਨੇ ਦੀ ਖੁਸ਼ੀ ਬਹੁਤੀ ਧਾਰਕੇ। [6]ਤੂੰ ਸਮਝਿਆ ਨਹੀਂ। [7]ਬਹੁਤੇ ਦਾਵਾਂ ਦੇ ਅਨੇਕਾਂ ਘਾਤ ਕਰਨੇ। [8]ਡਰ ਤੇ ਆਲਸ ਤੂੰ ਬਿਨਾ ਕਹੇ ਦਿਲ ਨੂੰ, ਭਾਵ ਤਕੜੇ ਤੇ ਨਿਰਛੇ ਹੋਵੇ। [9]ਦਾਉ ਤੋਕ ਲਿਆ। [10]ਛੋੜ ਕਰਕੇ।

ਸੰਮੁਖ ਪ੍ਰੇਰਨ ਕੀ।ਢਿਗ ਦੂਤ ਖਰਸੋ ਤਿਹ ਦੇਖਿ ਜਬੈ।ਕਿਧ ਬੂਝਨ[1]ਤਾਹਿ ਕਿ ਸੰਗ ਤਬੈ ॥ ੨੧ ॥ 'ਇਹ ਕੌਨ ਅਹੈ? ਅਸੁ[2] ਫੇਰਤਿ ਹੈ।ਹਿਤ ਸੰਮੁਖ ਆਵਨ ਪ੍ਰੇਰਤਿ ਹੈ। ਨਿਜ ਚਾਤੁਰਤਾ ਦਿਖਰਾਵਤਿ ਹੈ।ਗਹਿ ਬਾਗ ਤੁਰੰਗ ਨਚਾਵਤਿ ਹੈ' ॥ ੨੨ ॥ ਸੁਨਿ ਦੂਤ ਕਹਯੋ 'ਬਡ ਬੀਰ ਭਲਾ । ਇਸ ਮਾਤੁਲ ਲਾਗਤਿ ਬੇਗਲਲਾ। ਤੁਮ ਏਕਲ ਸੰਗਹਿ ਜੰਗ ਚਹੈ। ਮਗ ਆਵਤਿ ਭੀ ਬਹੁ ਬਾਰ ਕਹੈ[3] ॥੨੩॥ਬਲ ਕੋ ਇਹ ਮਾਨ ਧਰੈ ਮਨ ਮੈਂ।ਬਹੁ ਦਾਵ ਲਖੈ ਬੁਧਿ ਤੇ ਰਨ ਮੈਂ।ਪਟਬਾਜ਼ਨਿ ਸੋਂ ਨਿਤ ਮੇਲ ਕਰੈ। ਚਿਰਕਾਲ ਲਗੈ ਤਿਨ ਸੰਗ ਅਰੈ ॥ ੨੪ ॥ ਇਸ ਹੇਰਨ ਹੇਤੁ ਸੁ ਆਵਤਿ ਹੈ। ਗਤਿ ਮੰਦ[4] ਤੁਰੰਗ ਚਲਾਵਤਿ ਹੈ'। ਇਮ ਬਾਤ ਸੁਨਾਵਤਿ ਦੂਤ ਖਰਸੋ।ਤਬਿ ਲੌ ਤਿਨ ਆਇ ਕੈ ਨੇਰ ਕਰਸੋ ॥ ੨੫ ॥ ਕਹਿ ਕਾਬਲਬੇਗ 'ਗੁਰੂ ! ਸੁਨੀਏ। ਭਟ ਨਾਹਕ ਆਨ ਨਹੀਂ ਹਨੀਏ। ਤੁਮ ਪੀਰ ਸੁ ਲੋਕ ਉਬਾਚਤਿ ਹੈਂ। ਚਿਤ ਬਾਂਛਤਿ ਕੋ ਸਭਿ ਜਾਚਤਿ ਹੈਂ ॥੨੬॥ ਰਣ ਦੁੰਦ[5] ਇਹਾਂ ਅਬਿ ਮਾਂਗਤਿ ਹੌਂ ਤੁਮ ਸੋਂ ਲਰਿਬੇ ਅਨੁਰਾਗਤਿ ਹੌਂ। ਇਹੁ ਕਾਮਨ ਪੂਰਨ ਮੋਰ ਕਰੋ। ਇਤ ਹੋਇ ਜੁਦੇ ਮੁਝ ਸੰਗ ਲਰੋ ॥ ੨੭ ॥ ਥਿਰ ਹੋਇ ਬਿਲੋਕਨ ਲੋਕ ਕਰੈਂ। ਤਬਿ ਲੌ ਪਖ ਬਾਦ ਨ ਬੀਰ ਧਰੈਂ'। ਸੁਨਿ ਸ਼੍ਰੀ ਹਰਿਗੋਵਿੰਦ ਸ਼ੱਤ੍ਰੁ ਗਿਰਾ। ਬਡਿ ਬੀਰ ਬਹਾਦੁਰ ਕੋਪ ਕਰਾ ॥ ੨੮ ॥ 'ਹਮ ਤਮਾਰ ਖਰੇ ਚਿਤ ਚਾਹਤਿ ਹੈਂ।ਤੁਰਕਾਨਿ ਪਨੇ ਸਭਿ ਗਾਹਤਿ ਹੈਂ[6]।ਅਰਿ ਕੋ ਨ ਅਰੈ', ਬਲ ਕੋ ਨ ਧਰੈ। ਰਣ ਹੇਰਤਿ ਕਾਤੁਰ ਭਾਜ ਧਰੈਂ ॥ ੨੯ ॥ ਸਮੁਹਾਇ ਥਿਰੇ ਨਹਿੰ ਧੀਰ ਧਰੀ। ਜਿਮ ਹੋਤਿ ਬਧੂ ਨਵ ਲਾਜ ਭਰੀ। ਹੱਥਯਾਰ ਦਿਖਾਵਨ ਹੇਤਿ ਧਰੇ। ਮਰਿ ਕੂਰ ਗਏ ਨਹਿੰ ਅੱਗੁ ਅਰੇ ॥ ੩੦ ॥ ਤੁਵ ਸਾਧ[7]ਅਹੈ, ਅਸ[8]ਬਾਕ ਕਹਯੋ । ਸਭਿ ਸੈਨ ਬਿਖੈ ਇਕ ਬੀਰ ਲਹਯੋ। ਹਮਰੀ ਚਿਤ ਚਾਹਿ ਪੁਜਾਵਨ ਕੋ। ਅਬਿ ਆਇ ਕਰੋ ਮਨ ਭਾਵਨ ਕੋ' ॥ ੩੧ ॥ ਸੁਨਿ ਕਾਬਲ ਬੇਗ ਬਡੋ ਹਰਖਯੋ । ਗੁਰ ਬੀਰ ਬਹਾਦੁਰ ਕੋ ਪਰਖਯੋ :–'ਤਜਿ ਦੇਹੁ ਤੁਰੰਗਮ ਭੂਮ ਥਿਰੋ । ਗਹਿ ਢਾਲ, ਕ੍ਰਿਪਾਨਨਿ ਵਾਰ ਕਰੋ[10]' ॥ ੩੨ ॥ ਗੁਰ ਸ਼੍ਰੀ ਹਰਿਗੋਬਿੰਦ ਬੀਰ ਮਹਾਂ । ਉਤਰੇ ਹਯ ਤੇ ਤਤਕਾਲ ਤਹਾਂ। ਕਰ ਬਾਮ ਬਿਖੈ ਗਹਿ ਢਾਲ ਲਈ। ਉਤਸਾਹ

[1](ਗੁਰੂ ਜੀ ਨੇ) ਪੁੱਛਿਆ (ਹਸਨਖਾਂ ਦੂਤ ਨੂੰ) । [2]ਘੋੜਾ । [3]ਆਉਂਦਿਆਂ ਰਸਤੇ ਵਿਚ (ਇਹੋ ਗਲ) ਕਈ ਵਾਰ ਕਹਿੰਦਾ ਸੀ । [4]ਹੌਲੀ ਚਾਲ । [5](ਅਸਾਂ) ਦੁਹਾਂ ਦਾ ਜੰਗ । [6]ਪਛਾਣ ਰਹੇ ਹਾਂ [7]ਵੇਰੀ ਕੋਈ ਨਹੀਂ ਅੜਦਾ । [8]ਸ਼ਾਬ ਸ਼ ਹੈ ਤੇਨੂੰ । [9]ਐਸੇ । [10]ਕ੍ਰਿਪਾਨਾਂ ਦਾ ਵਾਰ ਕਰੋ।

ਬਡੋ ਚਿਤ ਚਾਹੁ ਜਈ[1] ॥ ੩੩ ॥ ਅਵਿਲੋਕਤਿ ਕਾਬਲਬੇਗ ਜਬੈ। ਤਜਿ ਦੀਨ ਤੁਰੰਗਮ ਤੇਜ਼ ਤਬੈ। ਜੁਗ ਓਰਨਿ ਕੇ ਭਟ ਬ੍ਰਿੰਦ ਥਿਰੇ। ਹੱਥਯਾਰ ਪ੍ਰਹਾਰ ਨ ਕੋਇ ਕਰੇ ॥੩੪॥ ਉਤ ਬੇਗਲਲਾਦਿਕ ਹੇਰਤਿ ਹੈਂ।'ਗੁਰ ਜੀਤ ਲਿਜੈ' ਕਹਿ ਪ੍ਰੇਰਤਿ ਹੈਂ।ਮਨ ਜਾਨਤਿ ਬੀਰ ਸੁਸਾ ਸੁਤ ਕੋ[2]। ਪਟਿ ਬਾਜ[3] ਸੁਸੋਭਤ ਬਲੀ ਅਤਿ ਕੋ ॥ ੩੫ ॥–ਬਡ ਤੁਰਨਤਾ ਰਣ ਧਾਰਤਿ ਹੈ। ਨ ਸੰਭਾਰਨ ਦੇ ਅਰਿ ਮਾਰਤਿ ਹੈ। ਨਹਿੰ ਛੋਰਹਿ ਗੋ, ਅਬਿ ਘਾਤ ਕਰੈ।ਸ਼ੁਭ ਬਾਤ ਬਨੀ ਗੁਰ ਏਕ ਲਰੈ–॥ ੩੬ ॥ ਚਿਤ ਬੀਚ ਬਿਚਾਰਤਿ ਬਾਕ ਕਹੈ। –ਸੁਨਿ ਕਾਬਲਬੇਗ ਲਰੈਤਿ ਅਹੈ[4]। ਭੁਜ ਤੋਰ ਬਿਖੈ ਜਯ ਆਸ ਰਹੀ[5]। ਅਬਿ ਔਰ ਅਲੇਖ ਰਹਨੋ ਨ ਕਹੀਂ–॥ ੩੭॥ ਇਤ ਜੋਧ ਬਲੀ ਗੁਰ ਤੀਰ ਖਰੇ। ਭਟ ਔਰ ਬਿਧੀਸਸਿ[6] ਆਦਿ ਥਿਰੇ। ਗੁਰ ਪੈ ਬਿੱਸ੍ਵਾਸ ਮਹਾਂ ਧਰਿ ਹੀਂ।–ਬਿਨ ਦੇਰ ਸੰਘਾਰਨ ਕੋ ਕਰਿ ਹੀਂ ॥ ੩੮ ॥ ਇਹ ਕਸਾ ਗੁਰ ਅੱਗ੍ਰ[7] ਕਰੈ ਥਿਰਤਾ। ਗਜ ਮੱਤਹਿ ਕੇਹਰਿ ਸੋਂ ਭਿਰਤਾ[8]। ਖਗਰਾਜ ਕਹਾਂ, ਚਟਕਾ ਸੁ ਕਹਾਂ[9]। ਸਮਤਾ ਚਹਿ ਹੀ, ਗਰਥਾਤਿ ਮਹਾਂ[10]–॥੩੯॥ਰਣ ਦ੍ਵੰਦ ਬਿਲੋਕਨ ਹੇਤੁ ਖਰੇ। ਚਹਿੰ ਮੂਢ–ਗੁਰੂ ਹਤਿਬੋ ਕਿ ਧਰੈਂ[11]–।ਗਹਿ ਢਾਲ ਕ੍ਰਿਪਾਨ ਫਿਰਨੇ ਗਰਬੇ। ਦਿਖਰਾਵਤਿ ਚਾਤੁਰਤਾ ਸਰਬੇ ॥ ੪੦ ॥ ਕਰਿ ਸ਼ੀਘ੍ਰ ਸੁ ਢਾਂਦਤਿ ਓਜ ਧਰੇ। ਇਤ ਊਤ ਫਿਰਨੋ ਹੁਇ ਅੱਗ੍ਰ ਖਰੇ। ਤਿਮ ਸ਼੍ਰੀ ਗੁਰ ਚੰਚਲਤਾ ਕਰਿਕੈ।ਕਰਿ ਦਾਵ ਫਿਰੈਂ ਅਸਿ ਕੋ ਧਰਿ ਕੈ[12]॥ ੪੧ ॥ ਕਬਿ ਸੰਮੁਖ ਹੋਇ ਤਕਾਵਤਿ ਹੈਂ।ਚਹਿੰ ਮਾਰਨ ਆਪ ਬਚਾਵਤਿ ਹੈਂ। ਸਮ ਦੋਨਹੁ ਦਾਵ ਬਿਚਾਰਤਿ ਹੈਂ। ਉਛਲੈਤਿ ਮਹਾਂ ਪਗ ਧਾਰਤਿ ਹੈਂ[13] ॥ ੪੨॥ ਗੁਰਵਾਕ ਕਹਨੋ[14]ਕਰਿ ਵਾਰ ਪੁਰਾ[15]। ਨਤੁ ਹੈ ਪਛੁਤਾਵਨ–ਨਾਂਹਿ ਕਰਾ–। ਮਮ ਵਾਰ ਚਲੇ ਨਹਿੰ ਬਾਚਹਿੰ ਗੋ।ਰਜ ਸ਼ੋਣਤਿ ਦੀਰਘ ਰਾਚਹਿ ਗੋ'॥੪੩॥ ਤਬਿ ਕਾਬਲਬੇਗ ਸ਼ਿਤਾਬ ਕਰੈ।ਇਤ ਊਤਹਿੰ ਢਾਂਦਤਿ ਵਾਰ ਕਰੈ। ਗੁਰ ਛਾਰ ਕਰੀ[16] ਸੁ ਬਚਾਇ ਗਏ।ਜਬਿ ਛੁਛ ਪਰਨੋ ਤਬਿ ਕ੍ਰੋਧ ਭਏ[17] ॥੪੪॥

---

[1]ਚਿੱਤ ਵਿਚ ਜਿੱਤ ਦੀ ਚਾਹ ਹੈ। [2]ਭੈਣ ਦੇ ਪੁਤ੍ਰ ਨੂੰ। [3]ਪਟੇਬਾਜ਼ ਤੇ.....। [4]ਹੇ ਕਾਬਲ ਬੇਗ ਸੁਣ! ਤੂੰ ਲੜ ਰਹਿਆ ਹੈਂ। [5](ਇਕ) ਤੇਰੀ ਬਾਂਹ ਵਿਚ ਫ਼ਤਹ ਦੀ ਆ ਸ ਬਾਕੀ ਹੈ, (ਤੇਰੇ ਮਾਮੇ ਨੂੰ)। [6]ਬਿਧੀਓਦ। [7]ਗੁਰੂ ਜੀ ਦੇ ਅੱਗੇ। [8]ਭਿੜਦਾ ਹੈ। [9]ਗਰੜ ਕਿੱਥੇ ਤੇ ਚਿੜਾ ਕਿੱਥੇ। [10]ਹੰਕਾਰ ਕਰਦਾ ਹੈ ਬਹੁਤਾ। [11]ਮਾਰ ਲਈਏ ਯਾ ਫੜ ਲਈਏ। [12]ਤਲਵਾਰ ਫੜਕੇ। [13]ਬਹੁਤ ਉਛਲ ਕੇ ਪੈਰ ਰਖਦੇ ਹਨ। [14]ਪਹਿਲਾਂ। [15]ਛਾਲ ਮਾਰਕੇ। [16]ਵਾਰ ਖਾਲੀ ਪਿਆ ਤਾਂ (ਕਾਬਲ ਬੇਗ) ਕੋਪਿਆ।

ਕਰਿ ਨੇਰ ਬਹੋਰ ਪ੍ਰਹਾਰ ਕਰਜੋ। ਨਟ ਕੇ ਸਮ ਫਾਂਦਤਿ ਬੇਗ ਧਰਜੋ। ਪੁਨ ਢਾਲਿ ਸੁ ਉਪਰ ਰੋਕਿ ਲਯੋ[1]। ਗੁਰ ਆਪਨਿ ਵਾਰ ਪ੍ਰਹਾਰ ਕਿਯੋ[2] ॥ ੪੫ ॥ ਤਰ ਨੰਮ੍ਰਿਤ ਕੁਤਲ ਸਾਬ ਛੁਯੋ[3] । ਲਘੁਤਾ ਕਰਿ ਦਾਵ ਬਚਾਇ ਗਯੋ । ਕਰਵਾਰ ਉਭਾਰਤਿ ਵਾਰ ਕਰਜੋ[4]। ਤਿਰਛੀ ਸੁ ਤਿਛੀ ਹਤਿ ਮਾਨ ਭਰਜੋ[5]॥ ੪੬॥ ਬਹੁ ਸ਼ੀਘ੍ਰ ਕਰੇ ਸੁ ਬਚਾਇ ਰਹੇ[6]। ਪਿਪਲਾ ਖਗ ਅੱਗੂ ਸਰੀਰ ਛੁਹੇ[7] । ਛੁਟਿ ਸ਼ੋਣ ਬਹਜੋ ਗੁਰ ਚੀਰ ਭਿਗੇ। ਪਿਖਿ ਘਾਵ ਲਗਜੋ ਉਰ ਕੋਪ ਜਗੇ ॥ ੪੭ ॥ ਭਭਕਾਰ ਪਰੇ ਸਮ ਸ਼ੇਰ ਤਬੈ । ਚਮਕੈ ਸ਼ਮਸ਼ੇਰ ਬਿਲੋਕਿ ਸਬੈ । ਕਰਿ ਢਾਲ ਸੁ ਅੱਗੂ ਦਬਾਇ ਲਯੋ[8]।ਕਰਿ ਸ਼ੀਘ੍ਰਤ ਉਭਜਿਦੁਰਭਯੋ[9]॥੪੮॥ ਪਿਖਿ ਬੇਗਲਲਾਦਿਕ 'ਸਾਧ' ਕਹਜੋ:–'ਕਰਿ ਘਾਤ, ਕਿਧੌਂ ਗੁਰ ਲੇਹੁ ਗਹਜੋ' । ਨਹਿ ਜਾਨਤਿ ਮੂਢ ਖਿਲਾਵਤਿ ਹੈਂ [10] । ਕ੍ਰਿਤ ਮਾਨਵ ਕੀ ਮਨ ਭਾਵਤਿ ਹੈਂ॥੪੯॥ਚਪਲੰਤਿ ਚਲਜੋ ਪੁਨ ਨੇਰ ਕਿਯੋ । ਲਘੁਤਾ ਦਰਸਾਇ ਹੰਕਾਰ ਹਿਯੋ[11]। 'ਪ੍ਰਥਮੈਂ ਸਮ' ਚਾਹਤਿ 'ਵਾਰ ਕਰੋਂ । ਧਰ ਦੈ ਕਰਿਕੈ ਧਰ ਪੈ ਸੁ ਧਰੋ[12]॥੫੦॥ਕਰਵਾਰ[13]ਸੰਭਾਰਿ ਉਭਾਰਿ ਮਹਾਂ । ਤਕਿ ਵਾਰ ਪ੍ਰਹਾਰਨਿ ਬੇਗ ਲਹਾ[14] । ਗੁਰ ਅੱਗੂ ਭਏ ਬਿਨ ਤ੍ਰਾਸ ਤਬੈ । ਦਿਸ਼ ਦੋਇਨਿ ਕੇ ਭਟ ਠਾਂਢਿ ਸਬੈ ॥ ੫੧ ॥ ਰਿਪੁ ਢਾਲਹਿ ਢਾਲ ਭਿਰਾਇ ਦਈ। ਕਰਿ ਊਚ ਉਸਾਰਤਿ ਸ਼ੀਘ੍ਰ ਲਈ[15]।ਬਹੁਕਾਬਲਬੇਗ ਬਚਾਇਰਹਜੋ।ਬਲਸਾਬ ਕ੍ਰਿਪਾਨ ਮਹਾਨ ਬਹਜੋ ॥ ੫੨ ॥ ਲਗਿ ਤੁੰਗ ਸਿਕੰਧਹਿ[16]ਚੀਰ ਦਯੋ । ਅਟਕਜੋ ਨ ਕਹੂੰ ਚਲਿ ਪਾਰ ਭਯੋ । ਜਿਮ ਹੋਤਿ ਜਨੇਊ ਪਰਜੋ ਗਰ ਮੈਂ । ਤਿਮ ਦੋ ਧਰ ਹੋਇ ਗਿਰਜੋ ਧਰ ਮੈਂ ॥ ੫੩ ॥ ਭਟ ਜੋਧ ਸੁ ਆਦਿ ਨਿਹਾਰਤਿ ਹੈਂ । 'ਗੁਰ ਸੋ, ਗੁਰ ਜੋਤਿ' ਉਚਾਰਤਿ ਹੈਂ । ਲਖਿ ਕੌਤਕ ਆਨੰਦ ਧਾਰਤਿ ਹੈਂ । ਉਤਸਾਹਿ ਕਰੇ ਲਲਕਾਰਤਿ ਹੈਂ ॥੫੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੀ 'ਕਾਬਲ ਬੇਗ ਬੱਧ' ਪ੍ਰਸੰਗ ਬਰਨਨੇ ਨਾਮ ਪੰਚਾਸਤੀ ਅੰਸੁ ॥ ੪੯ ॥

---

[1](ਗੁਰੂ ਜੀ ਨੇ) ਰੋਕਲਿਆ । [2](ਹੁਣ) ਗੁਰੂ ਜੀ ਨੇ ਅਪਣੇ ਵਾਰ ਦੀ ਮਾਰ ਕੀਤੀ । [3]ਹੇਠਾਂ ਨਿਉਂਕੇ ਪ੍ਰਿਥਵੀ ਸਾਥ ਛੁਹਿਆ (ਕਾਬਲ ਬੇਗ) । [4](ਕਾਬਲ ਬੇਗ ਨੇ) ਵਾਰ ਕੀਤਾ । [5]ਟੇਢੀ ਤੇ ਤਿੱਖੀ ਮਾਰੀ ਹੰਕਾਰ ਭਰੇ ਹੋਏ ਨੇ । [6]ਬਚਾ ਗਏ (ਗੁਰੂ ਜੀ) । [7]ਤਲਵਾਰ ਦੀ ਨੋਕ ਜਾਮੇ ਦੀ ਆਸਤੀਨ ਕੋਲ ਸਰੀਰ ਨੂੰ ਛੁਹ ਗਈ [ਸ੍ਰੋਸ:, ਪਿਪਲ:=ਜਾਮੇ ਦੀ ਆਸਤੀਨ । ਖਗ-ਅੱਗੂ=ਤਲਵਾਰ ਦੀ ਨੋਕ] । [8](ਗੁਰੂ ਜੀ ਨੇ)। [9](ਕਾ: ਏ:) ਦੂਰ ਹੋਗਿਆ [10](ਕਵੀ ਕਹਿੰਦਾ ਹੈ:–)ਖੜਾ ਰਹੇ ਹਨ (ਗੁਰੂ ਜੀ) । [11]ਛੇਤੀ ਦਿਖਾ ਕੇ ਹਿਰਦੇ ਦੇ ਹੰਕਾਰ ਨਾਲ (ਕਾਬਲਬੇਗ) । [12]ਧਰ ਨੂੰ ਦੇ (ਟੋਟੇ) ਕਰਕੇ ਧਰਤੀ ਤੇ ਧਰਾਂ । [13]ਤਲਵਾਰ । [14]ਚਾਹਿਆ । [15]ਛੇਤੀ ਨਾਲ ਉੱਚੀ ਉਭਾਰ ਲਈ (ਕ੍ਰਿਪਾਨ) । [16]ਮੋਢਾ ।

੫੦. [ਕੰਬਰ ਏਗ ਸ਼ੱਥ]।

ਦੋਹਰਾ ॥ ਕਾਬਲ ਬੇਗ ਸੁ ਬੇਗ ਹਤਿ[1] ਦੇਖਿ ਤੁਰਕ ਸਰਦਾਰ। ਸੋਚਤਿ ਚਿਤ ਹਟਿ ਫਰਕ ਕਰਿ ਖਰੋ ਦੁਰਿ ਲਖਿ ਹਾਰ ॥ ੧॥ ਤੋਟਕ ਛੰਦ॥ ਪਿਖਿ ਕਾਬਲ ਬੇਗ ਮਰਯੋ ਰਨ ਮੈਂ। ਬਨੀਆ ਜਿਮ ਲੁਟ ਲਯੋ ਬਨ ਮੈਂ। ਚਿਤ ਬੇਗਲਲਾ ਦੁਖ ਪਾਇ ਘਨੋ।–ਬਡ ਬੀਰ ਹਤਯੋ ਗੁਰ ਕਾਲ ਮਨੋ ॥ ੨ ॥ ਅਬਿ ਕੌਨ ਭਿਰੈ ਸਵਧਾਨ ਬਨੈ। ਜੁਤਿ ਸੈਨ ਗੁਰੂ ਕਰਿ ਜੰਗ ਹਨੈ।ਜਿਸ ਪੈ ਬਿਸਵਾਸ ਹੁਤੋ ਜਧ ਕੋ। ਜਮ ਧਾਮ ਗਯੋ, ਗੁਰ ਦੈ ਭੁਧ ਕੋ[2] ॥ ੩ ॥ ਜਹਿਂ ਕਾਬਲਬੇਗ ਖਰੋ ਹੁਇਬੋ। ਥਿਰ ਜੰਗ ਬਹਾਦਰ ਹ੍ਵੈ ਕੁਇਬੋ[3]?।ਤਿਸ ਹੀਨ ਅਬੈ ਰਨ ਕੌਨ ਕਰੈ?।ਗਹਿ ਆਯੁਧ ਕੋ ਗੁਰ ਅੱਗੁ ਅਰੈ ?–॥ ੪ ॥ ਮਨ ਦੀਨ ਬਨਯੋ ਬਹੁ ਬੇਗਲਲਾ। ਪਿਖਿ ਕੰਬਰ ਬੇਗ ਸੁ ਧੀਰ ਭਲਾ। ਕਹਿ ਬਾਕ 'ਨ ਚਿੰਤ ਕਛੂ ਧਰੀਏ। ਰਣ ਭੀਮ ਰਚੌਂ ਪਿਖਿਬੋ ਕਰੀਏ ॥ ੫॥ ਗਨ ਸ਼ੱਤ੍ਰੁਨਿ ਕੋ ਤੁਰਵਾਰਨਿ ਸੋਂ। ਕਤਲਾਮ ਕਰੋਂ ਬਹੁ ਵਾਰਨ ਸੋਂ'। ਪੰਜ ਸੈ ਅਸਵਾਰਨਿ ਸੰਗ ਲਏ। ਨਿਜ ਦੁੰਦਭਿ ਦੋਹਰ ਚੋਬ ਦਏ ॥ ੬ ॥ ਭੁਪਕਾਨਿ ਚਲਾਵਤਿ ਨੇਰ ਕਰਜੋ। ਨਿਜ ਹਾਰ ਲਖੇ ਉਰ ਕੋਪ ਭਰਜੋ ॥ ਗੁਰ ਕੇ ਤਨ ਘਾਵ ਲਘੂ ਜੁ ਲਗਜੋ। ਛੁਟਿ ਸ਼ੋਣਤਿ ਚੀਰ ਸੁ ਰੰਗ ਪਗਜੋ ॥ ੭॥ਉਤਰਜੋ ਤਤਕਾਲਹਿਂ ਜੋਧਿ ਬਲੀ।ਤਿਹ ਬੰਧਤਿ ਭਾ ਪਟ ਰੀਤਿ ਭਲੀ। ਗੁਰ ਸ਼ੀਘ੍ਰ ਤੁਰੰਗ ਚਢੋ ਰਣ ਮੈਂ। ਨਹਿਂ ਮਾਨਤਿ ਘਾਵ ਲਗਜੋ ਤਨ ਮੈਂ॥੮॥ਇਤਨੇ ਮਹਿਂ ਕੰਬਰਬੇਗ ਅਯੋ। ਬਹੁ ਸੂਰਨ ਕੋ ਨਿਜ ਸੰਗ ਲਯੋ। ਕਰ ਜੋਰਿ ਕਹਜੋ ਤਬਿ ਜੋਧ ਬਲੀ। 'ਰਣ ਆਪ ਬਿਲੋਕਹੁ ਰੀਤਿ ਭਲੀ ॥ ੯ ॥ ਮੁਝ ਆਇਸੁ ਦੇਹੁ ਸੰਘਾਰ ਕਰੌਂ। ਤੁਰਕਾਨਿ ਮਹਾਂ ਰਿਪੁ ਤੇਜ ਹਰੌਂ'। ਢਿਗ ਦੂਤ ਸੁ ਬੂਝਨ ਕੀਨਿ ਤਬੈ। 'ਇਹੁ ਕੌਨ ਅਯੋ ਰਣ ਹੇਤੁ ਅਬੈ?' ॥ ੧੦ ॥ ਕਰ ਜੋਰਿ ਉਚਾਰਨਿ ਦੂਤ ਕਰੋ:–'ਸੁਨਿਯੇ ਗੁਰ ਪੀਰ ਰਿਪੁਨਿ ਹਰੋ !। ਇਹ ਕੰਬਰ ਬੇਗ ਸੁ ਬੇਗ ਅਯੋ। ਭਗਨੀ ਸੁਤ ਮਾਰਤਿ ਕੋਪ ਭਯੋ ॥੧੧॥ ਲਘੂ ਭ੍ਰਾਤ ਲਖੇ ਇਹੁ ਬੇਗਲਲਾ।ਮਰਿ ਹੈ ਅਬਿ ਸੰਘਰ ਠਾਨਿ[4]ਭਲਾ'।ਸੁਨਿ ਸ਼੍ਰੀ ਗੁਰ ਆਇਸੁ ਦੇਤਿ ਭਏ। 'ਤੁਮ ਜੋਧ ਬਲੀ ਬਡ ਜੁੱਧ ਕਏ॥੧੨॥ਹਤਿ ਲੇਹੁ ਇਸੇ ਜਸੁ ਪਾਇ ਭਲੋ'। ਗੁਰਬਾਕ ਸੁਨੇ ਹੁਲਸਾਇ ਚਲੋ।ਬਹੁ ਸੈਨ ਪਠੀ ਪਸ਼ਚਾਤ ਤਿਸੇ। ਚਲਿ ਜਾਤਿ ਹਤੈ ਤੁਪਕਾਂਨਿ

[1]ਮਾਰਿਆ ਗਿਆ। [2]ਗੁਰੂ ਸਾਨੂੰ ਭੇ ਦੇ ਰਿਹਾ ਹੈ। [3]ਕੌਣ (ਅੱਗੇ) ਟਿਕੇ। [4]ਯੁੱਧ ਕਰਕੇ।

ਰਿਸੇ॥੧੩॥ਬਿਚਰੇ ਬਰ ਬੀਰ ਸੁ ਅੱਗ੍ਰ ਭਏ।ਤਜਿ ਟੋਲ ਤੁਫੈਗਨਿ ਛੋਰਿਦਏ। ਕੜਕਾਰਨ ਕੇ ਬਡ ਨਾਦ ਉਠੇ।ਲਗਿ ਗੋਰਨਿ ਤੇ ਧਰ ਸੂਰ ਲੁਠੇ[1] ॥੧੪॥ ਤਬਿ ਜੋਧ ਰੁ ਕੰਬਰ ਬੇਗ ਭਿਰੇ। ਹੁਇ ਸੰਮੁਖ ਤੇਜ਼ ਤੁਰੰਗ ਕਰੇ। ਦੁਹੂੰ ਓਰਨਿ ਤੀਰ ਚਲਾਵਤਿ ਹੈਂ। ਹਯ ਕੋ ਚਪਲਾਇ ਬਚਾਵਤਿ ਹੈਂ॥ ੧੫ ॥ ਧਨੁ ਤਾਨਤਿ ਕਾਨ ਲੁਵਾਵਤਿ ਹੈਂ। ਕਰਿ ਪੂਰਨ[2] ਸ਼ੱਤ੍ਰੁ ਤਕਾਵਤਿ ਹੈਂ।ਉਰ ਰੋਸ ਭਰੇ ਲਲਕਾਰਤਿ ਹੈਂ। ਭਟ ਅੱਗ੍ਰ ਵਧੈ ਤਿਸ ਮਾਰਤਿ ਹੈਂ॥ ੧੬ ॥ ਉਤ ਕੰਬਰ ਬੇਗ ਰੁ ਜੋਧ ਬਲੀ। ਸਰ ਛੋਰਨਿ ਕੀ ਬਿਧਿ ਜਾਨਿ ਭਲੀ। ਜਿਸ ਕੇ ਤਨ ਮੈਂ ਤਕ ਮਾਰਤਿ ਹੈਂ। ਬਿਨ ਪ੍ਰਾਨ ਕਰੇ ਧਰ ਡਾਰਤਿ ਹੈਂ॥ ੧੭ ॥ ਲਗਿ ਤੀਰ ਸ਼ਰੀਰਨਿ ਫੋਰਤਿ ਹੈਂ। ਕਰਿ ਸ਼ੀਘ੍ਰ ਖਤੰਗਨਿ ਛੋਰਤਿ ਹੈਂ। ਜਿਮ ਜੋਧ ਪ੍ਰਹਾਰਤਿ ਬਾਨ ਘਨੇ। ਤਿਮ ਕੰਬਰਬੇਗ ਬਿਸਾਲ ਹਨੇ॥ ੧੮ ॥ ਕਰਿ ਹੇਲ ਧਕੇਲਤਿ ਪੇਲਨ ਕੋ[3]।ਇਕ ਠੇਲਤਿ ਹੈ ਦਿਢ ਝੇਲਨ ਕੋ[4]।ਜਬਿ ਸ਼ੱਤ੍ਰੁ ਅਰੇ,ਟਿਕਿ ਜੰਗ ਗਯੋ। ਥਿਤ ਦੂਰ ਤੁਫੈਗਨਿ ਛੋਰਿ ਦਿਯੋ ॥ ੧੯ ॥ ਤਬਿੰ ਕੰਬਰ ਬੇਗ ਬਿਲੰਦ ਕੁਪਜੋ । ਮੁਖ ਲਾਲ ਬਿਸਾਲ ਕਰਾਲ ਰੂਪਜੋ[5]। ਕਰਿ ਅੱਗ੍ਰ ਤੁਰੰਗ ਨਚਾਵਤਿ ਹੈ। ਲਲਕਾਰਤਿ ਬੀਰ ਲਰਾਵਤਿ ਹੈ ॥ ੨੦ ॥ ਵਧਿ ਅੱਗ੍ਰ ਬਿਲੋਕਤਿ ਜੋਧ ਜਹਾਂ। ਕਰਿ ਤੀਰਨਿ ਕੀ ਬਰਖਾ ਸੁ ਤਹਾਂ।ਜਬਿ ਕੇਤਿਕ ਸੂਰ ਗਿਰਾਇ ਦਿਏ।ਕਰਿ ਹੇਲ ਬਿਸਾਲ ਸੁ ਨੇਰ ਕਿਏ ॥ ੨੧ ॥ ਤਬਿ ਜੋਧ ਕੁਪਜੋ ਨ ਸਹਾਰ ਸਕਜੋ। ਦ੍ਰਿਗ ਲਾਲ ਕਰੇ ਅਰਿ ਓਰ ਤਕਜੋ । ਨਿਜ ਸੇਵਕ ਤੇ ਖਰ ਸਾਂਗ[6] ਲਈ। ਜਿਸ ਮਹਿੰ ਬਹੁ ਭਾਰਹਿ ਲੋਹੁ ਮਈ॥੨੨॥ ਨਿਜ ਹਾਥ ਗਹੀ ਬਹੁ ਤੋਲਤਿ ਹੈ।[7]ਥਿਤ ਹੋਹੁ ਅਬੈ' ਰਿਸ ਬੋਲਤਿ ਹੈ। ਬਲਵਾਨ ਤੁਰੰਗਮ ਤੇਜ਼ ਕਿਯੋ । ਦਿਸ਼ਿ ਕੰਬਰਬੇਗਹਿ ਛੋਰਿ ਦਿਯੋ ॥੨੩॥ਗਰੁਵੀ[8]ਖਰ ਸਾਂਗ ਸੰਭਾਰ ਲਈ। ਜਬਿ ਨੇਰ ਭਯੋ ਬਹੁ ਊਚ ਕਈ। ਤਬਿ ਕੰਬਰ ਬੇਗ ਨ ਪਾਛ ਮੁਰਜੋ।ਹੁਇ ਸੰਮੁਖ ਕੋ ਨਿਜ ਓਜ ਕਰਜੋ ॥ ੨੪ ॥ ਕਰਵਾਰ ਨਿਕਾਰਤਿ ਨੰਗ ਕਰੀ। ਬਹੁ ਕੀਮਤਿ ਲੋਹ ਪੁਲਾਦ ਖਰੀ। ਅਟਕੈ ਨ ਲਗੀ ਕਟਿ ਜਾਤਿ ਅਧੈ[9]।ਚਿਤ ਚਾਹਤਿ ਭਾ ਰਿਪੁ ਘਾਤ ਕਿਧੈ ॥ ੨੫ ॥ ਤਬਿ ਲੌ ਬਲ ਜੋਧ ਸੰਭਾਰਿ ਘਨੋ।

[1]ਧਰਤੀ ਤੇ ਸੂਰਮੇ ਲੁਛਦੇ ਹਨ । [2]ਭਾਵ ਪੂਰੇ ਜੋਰ ਨਾਲ ਖਿੱਚਕੇ । [3]ਹਲਾ ਕਰਕੇ ਧਕੇਲਦੇ ਹਨ ਜੋ ਪਿੱਛੇ ਹਟਾ ਦੇਣ । (ਅ) ਹੌਲਾ ਕਰਕੇ ਧੱਕਦੇ ਹਨ ਜੋ (ਡਿੱਗਰੋਂ) ਲਿਤੜੇ ਜਾਣ । [4]ਇਕ ਧੱਕਾ ਮਾਰਕੇ (ਫਿਰ ਆਪ ਵਾਰ) ਝੱਲਣ ਲਈ ਜੰਮ ਖੜੋਂਦੇ ਹਨ । [ਹਿੰਦੀ, ਠੇਲਨਾ= ਧੱਕਾ ਮਾਰਨਾ । ਝੇਲਨਾ=ਸਹਾਰਨਾ, ਧੱਕਣਾ]। [5]ਸਥਿਤ ਹੋਇਆ । [6]ਭਾਲੇ ਜੇਹੀ ਬਰਛੀ, ਉਸਤੋਂ ਘਟ ਲੰਮੀ । [7]ਭਾਰੀ । [8]ਲੋਹੇ ਨੂੰ ।

ਖਰ ਸਾਂਗ ਦਈ ਤਿਹ ਗਾਤ ਹਨੈਂ। ਤਨ ਬੇਧਨਿ ਕੈ[1] ਤਬਿ ਪਾਰ ਪਰੀ। ਨਿਕਸੀ ਬਿਕਸੀ ਬਹੁ ਸ਼ੋਣ ਭਰੀ ॥ ੨੬॥ ਝੁਕ ਝੂਮਿ ਝੜਾਕ[2] ਪਰਜੋ ਧਰ ਮੈਂ। ਰਹਿ ਗੀ ਭਰਵਾਰ ਗਹੀ ਕਰ ਮੈਂ।ਗਰੁਵੀ ਖਰ ਸਾਂਗ ਨਿਕਾਰਿ ਲਈ। ਕਰ ਜੋਧ ਧਰੀ ਛਬਿ ਦੇਤਿ ਭਈ ॥ ੨੭ ॥ ਤਨ ਲਾਲ ਬਿਸਾਲ ਕਰਾਲ ਸਹੀ। ਲਸ਼ਕੈ ਜਨੁ ਨਾਗਨਿ ਲਾਹ ਲਹੀ[3]*।ਜਿਮ ਜੋਗਨਿ ਬਸਤ੍ਰ ਕਸੁੰਭ ਧਰੇ। ਬਹੁ ਪਾਸਨਿ ਸ਼ੋਣਤਿ ਪਾਨ ਕਰੇ ॥ ੨੮ ॥ ਸਭਿਹੂੰਨਿ ਬਿਲੋਕਤਿ ਮਾਰਿ ਲਯੋ। ਨ ਬਚਾਵਨ ਕੋ ਸਮਰੱਥ ਭਯੋ। ਤੁਰਕਾਨਿ ਚਮੂੰ ਪਿਖਿ ਕੋਪ ਕਿਯੋ।ਗਨ ਆਨ ਪਰੇ ਉਤਸਾਹ ਹਿਯੋ ॥ ੨੯ ॥ ਜਹਿਂ ਕੰਬਰ ਬੇਗ ਪਰਜੋ ਗਿਰਿ ਕੈ।ਤਹਿਂ ਲੌ ਪਹੁੰਚੇ ਬਲ ਸੋਂ ਲਰਿ ਕੈ।ਬਹੁ ਕੀਨਸਿ ਮਾਰ ਤੁਰੈਗਨਿ ਕੀ। ਬਰਖਾ ਬਰਖਾਇ ਖਤੈਗਨਿ ਕੀ॥ ੩੦॥ ਇਕ ਬਾਰਹਿ ਓਰੜ ਆਨ ਪਰੇ। ਭਟ ਜੂਝਤਿ ਆਯੁਧ ਮਾਰਿ ਗਿਰੇ। ਮਰਿ ਬ੍ਰਿੰਦ ਤੁਰੰਗਮ ਜੰਗ ਬਿਖੈ। ਬਹੁ ਆਮਿਖ ਸ਼ੋਣਤਿ ਬੀਰ ਪਿਖੈਂ ॥ ੩੧ ॥ ਭਜਿ ਖੇਤ ਗਏ ਉਰ ਕਾਤੁਰ ਜੋ। ਫਿਰ ਨਾਂਹਿ ਫਿਰੇ ਡਰ ਆਤੁਰ ਜੋ। ਭਜਿ ਦੀਨਸਿ ਆਯੁਧ ਧਾਰਨ ਕੋ। ਜਗ ਕਾਰਜ ਕੀਨਿ ਗਵਾਰਨ ਕੋ[4]॥੩੨॥ਤਨ ਕੰਪ ਭਯੋ ਉਰ ਤ੍ਰਾਸ ਧਰਜੋ। ਬਹੁ ਬੀਰ ਮਰੇ ਬਡ ਸ੍ਵਾਸ ਭਰਜੋ। ਘਰ ਜਾਇ ਮਿਲੇ ਪਰਵਾਰਨ ਸੋਂ। ਨ ਸਭਾ ਮੁਖ ਕੀਨਿ ਦਿਖਾਰਨਿ ਕੋ ॥੩੩॥ ਪਿਖਿ ਕੈ ਗੁਰ ਸ਼ੈਘਰ ਦਾਰੁਨ ਕੋ। ਭਟ ਮਾਰਤਿ ਲੈ ਹੱਥਮਾਰਨ ਕੋ। ਬਲਵਾਨ ਤੁਰੰਗਮ ਜੋਧ ਭਰੇ। ਅਰਿ ਮਾਰਨ ਕੇ ਗਨ ਕਾਮ ਕਰੇ ॥ ੩੪ ॥ ਬਿਚ ਜੰਗ ਫਿਰੇ ਜਿਮ ਨਾਚਤਿ ਹੈ। ਅਸਵਾਰ ਕਹੇ ਮਹਿਂ ਬਾਚਤਿ ਹੈਂ[5]। ਗੁਲਕਾਂ ਗਨ ਲਾਗਿ ਸਰੀਰ ਗਈ। ਗਨ ਅੰਗਨਿ ਭੰਗਤਿ ਪਾਰ ਭਈ॥੩੫॥ਇਕ ਭਾਲ ਲਗੀ ਰਨ ਸੰਮੁਖ ਤੋ[6]। ਭਜਿ ਦੇਹਿ ਗਯੋ ਛੁਟਿਕੈ ਦੁਖ ਤੋ। ਦੜ ਭੂਮ ਗਿਰਜੋ ਨਹਿਂ ਪ੍ਰਾਨ ਰਹੇ। ਭਬਿ ਜੋਧ ਸੰਭਾਰਤਿ ਓਜ ਲਹੇ॥੩੬॥ਪਿਖਿ ਸ਼੍ਰੀ ਹਰਿ ਗੋਬਿੰਦ ਸ਼੍ਰੀਮੁ ਕਹਜੋ। ਅਸੁ ਕਾਬਲਬੇਗ ਸਮੀਪ ਲਹਜੋ[7]। 'ਦਿਹੁ

[1]ਖਿੰਨੁਕੇ। [2]ਛੇਰੀ। (ਅ) ਧੜਾ ਕਰਕੇ। [3](ਕੰਬਰ ਬੇਗ ਦਾ) ਤਨ ਭਾਵਾ ਭਿਆਨਕ ਤੇ ਲਾਲ ਹੈ, (ਉਸ ਨਾਲੋਂ) ਮਾਨੋਂ ਨਾਗਨ (ਖਿੱਚਕੇ) ਉਤਾਰੀ ਹੋਈ ਲਿਸ਼ਕ ਰਹੀ ਹੈ, (ਇਹ ਜੋ ਜੋਧ ਦੇ ਹੱਥ ਵਿਚ ਸਾਂਗ ਧੁਹਕੇ ਜ਼ਖਮ ਵਿਚੋਂ ਕੱਢੀ ਹੋਈ ਫੜੀ ਹੋਈ ਹੈ) । [4]ਜਗਤ ਵਿਚ ਗਵਾਰਾਂ ਵਾਲਾ ਕੰਮ ਕਰਨਾ ਅਹੇਂਛ ਦਿਤਾ (ਮਜ਼ੂਰੀ ਆਦਿ) । [5]ਅਸਵਾਰ ਦੇ ਕਹੇ ਵਿਚ ਵਿਚਰਦਾ ਹੈ । [6]ਜੰਗ ਵਿਚ ਸਾਹਮਣਿਓਂ (ਘੋੜੇ ਨੂੰ) । [7]ਕਾਬਲ ਬੇਗ ਦਾ ਪੋੜਾ ਪਾਸ ਡਿੱਠਾ ।

*ਪਾ:—ਨਾਗਿਨ ਲਾਲ ਲਹੀ ।

ਜਾਹੁ ਅਬੈ[1], ਅਸਵਾਰ ਕਰੋ।ਰਣ ਖੇਤ ਰੁਪਨੋ ਪਗ ਨਾਂਹਿ ਟਰੋ'॥੩੭॥ਤਬਿ ਸੇਵਕ ਦੌਰਿ ਗਯੋ ਤਹਿਂਵਾ।ਨਿਜ ਸੈਨ ਸੁ ਜੋਧ ਖਰੋ ਜਹਿਂਵਾ। 'ਤਤਕਾਲ ਚਢੋ ਨਹਿਂ ਦੇਰ ਕਰੋ। ਗੁਰੁ ਕੀਨਿ ਕ੍ਰਿਪਾ ਉਰ ਧਯਾਨ ਧਰੋ' ॥੩੮॥ ਸੁਨਿ ਆਇਸੁ ਬੰਦਨ ਜੋਧ ਕਰੀ। ਹਯ ਪਾਇ ਨਮੋ ਕਰ ਬਾਗ ਧਰੀ। ਚਢਿ ਸ਼ੀਘ੍ਰ ਤਿਸੀ ਥਲ ਫੇਰਨਿ ਕੈ। ਹੱਥਯਾਰਨ ਕੇ ਹਿਤ ਪ੍ਰੇਰਨਿ ਕੈ॥੩੯॥ਮਨ ਮੋਦ ਭਯੋ ਹਤਿ ਤੀਰਨਿ ਕੋ। ਗਨ ਬੇਧਤਿ ਬੀਰ ਸ਼ਰੀਰਨਿ ਕੋ। ਗੁਰੁ ਕੀ ਦਿਸ਼ਿ ਤੇ ਅਸੁ[2] ਬ੍ਰਿੰਦ ਮਰੇ। ਤੁਰਕਾਨਨਿ ਕੇ ਤਿਮ ਬੀਰ ਪਰੇ॥ ੪੦ ॥ ਤਿਨ ਕੇਰ ਤੁਰੰਗਮ ਧਾਇ ਗਹੇ। ਅਸੁਵਾਰ ਭਏ ਰਣ ਢੇਰ ਚਹੇ। ਹਯ ਬ੍ਰਿੰਦ ਭਯੋ ਹਿਹਨਾਵਤਿ ਹੈਂ। ਭਟ ਹੀਨ ਸੁਛੰਦਹਿ ਧਾਵਤਿ ਹੈਂ[3] ॥ ੪੧॥ ਦੋਹਰਾ ॥ ਇਮ ਦੁਹਿ ਦਿਸ਼ਿ ਕੋ ਸੂਰਮਾ ਮਾਰੇ ਮਰੇ ਬਿਸਾਲ। ਕੋਸਨਿ ਲਗਿ ਰਣਭੂਮਕਾ ਜਹਿਂ ਕਹਿਂ ਮਹਾਂ ਕਰਾਲ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰਿੰਥੇ ਸਮਤਕਾਰ ਭਾਖੈ 'ਖੇਲਨ ਖੇਲ ਬੱਧ ਕਰਨ' ਕਰਨਨੋ ਨਾਮ ਪੰਚਾਸਮੋ ਅੰਸੂ ॥ ੫੦ ॥

੫੧. [ਕਾਸਮ ਖੇਲ ਬੱਧ]।

ਦੋਹਰਾ ॥ ਮਾਰਨੋ ਕੰਬਰਬੇਗ ਜਬਿ ਭਯੋ ਕਸ਼ਟ ਚਿਤ ਪੀਨ। ਲਲਾਬੇਗ ਆਂਸੁ ਗਿਰੇ ਪ੍ਰਿਯ ਭ੍ਰਾਤਾ ਬਹੁ ਚੀਨ॥ ੧ ॥ ਪਾਧੜੀ ਛੰਦ ॥ ਤਿਹ ਸਿਮਰਿ ਸਿਮਰਿ ਗੁਨ ਕਹਿ ਬਿਸਾਲ। 'ਗੁਜ਼ਰਯੋ ਬਿਲੰਦ ਅਚਰਜ ਕਰਾਲ। ਮਨ ਲਖੇ ਕੌਨ ਇਹ ਰੀਤਿ ਹੋਇ। ਗਿਰਿ ਭਾਰ ਧਰੈ ਨਰ ਹਾਥ ਕੋਇ[4] ॥ ੨ ॥ ਲਸ਼ਕਰ ਬਿਸਾਲ ਮਮ ਸੰਗ ਆਇ। ਬਰਿਆਮ ਬੀਰ ਬਹੁ ਬ੍ਰਿੰਦ ਧਾਇ। ਜੋ ਸ਼ਾਹੁ ਨਿਕਟਿ ਆਛੇ ਕਹਾਇ। ਜਿਨ ਕਰੋ ਜੰਗ ਨਿਤ ਭਿਰਨਿ ਚਾਇ ॥ ੩ ॥ ਬਡ ਦਰਬ ਚਾਕਰੀ ਲੇਤਿ ਨੀਤ। ਬਹੁ ਲਖਹਿਂ ਦਾਇ ਅਰੁ ਜੰਗ ਰੀਤਿ। ਇਤ ਆਇ ਸਰਬ ਨੇ ਦੀਨਿ ਪ੍ਰਾਨ। ਗੁਰ ਨਿਕਟਿ ਸੈਨ ਭਟ ਅਲਪ ਜਾਨ ॥੪॥ ਇਹ ਭਯੋ ਕਹਾਂ, ਨਹਿਂ ਜਾਨਿ ਜਾਇ।ਕਿਮ ਮਰੇ ਸਰਬ ਭਨ ਘਾਇ ਖਾਇ। ਅਬਿ ਜੀਤ ਆਸ ਕਿਸ ਕੇ ਭਰੋਸ?।ਕੋ ਕਰੋਂ ਜਤਨ? ਨਹਿਂ ਹੋਤਿ ਹੋਸ਼[5] ॥ ੫ ॥ ਲਘੁ ਭ੍ਰਾਤ ਹੁਤੋ ਕੰਬਰ ਦਨਾਇ। ਸਭਿ ਲਰਨ ਭੇਤ ਦੇਤੋ ਬਤਾਇ। ਅਸੁ ਕਹੈ ਕੌਨ–ਹੇ ਭ੍ਰਾਤ–ਆਇ। ਤੁਝ ਬਿਨਾ ਮੋਹਿ ਨਹਿਂ ਲਰਨ ਦਾਇ' ॥ ੬ ॥ ਸੁਨਿ ਕਾਸਮਬੇਗ ਸੁ ਸ਼ਮਸਬੇਗ। ਬੋਲੈ ਬਿਲੰਦ ਗਹਿ ਹਾਥ ਤੇਗ। 'ਇਹ ਨਹੀ ਲਾਇਕੀ ਤੋਹਿ ਕੇਰ। ਜਬਿ

[1]ਤੇ ਕਿਹਾ 'ਚੁਣੇ ਜਾਕੇ (ਜੋਧ ਨੂੰ ਇਹ ਘੋੜਾ) ਦਿਓ'। [2]ਘੋੜੇ। [3]ਭਾਵ ਸੱਖਣੇ ਘੋੜੇ ਦੌੜੇ ਫਿਰਦੇ ਹਨ। [4](ਜਿਵੇਂ) ਕੋਈ ਨਰ ਹੱਥ ਤੇ ਪਹਾੜ ਦਾ ਬੋਝ ਧਾਰੇ। [5]ਭਾਵ ਅਕਲ ਨਹੀਂ ਫੁਰਦੀ।

ਚਢਨੋ ਸ਼ਾਹੁ ਤੇ ਹੁਇ ਦਲੇਰ॥੭॥ਬਿਚ ਸਕਾ ਤੋਗ ਬੀੜਾ ਉਠਾਇ।ਉਮਰਾਵ ਇੰਦ ਦੇਖਤਿ ਬਡਾਇ। ਸਿਰੁਪਾਉ ਦੀਨਿ ਸਭਿ ਤੇ ਵਧਾਇ। ਨਿਜ ਮੁਖ ਸਲਾਹ[1] ਹਜ਼ਰਤ ਪਠਾਇ॥੮॥ਜਿਹਸ਼ਾਹੁਹਮੈਂ ਸੂਬੇ ਬਨਾਇ।ਦੌਲਤ ਬਿਲੰਦ ਜਿਸ ਪਾਸ ਪਾਇ। ਸਮੁਦਾਇ ਤੁਰੰਗਮ ਅਰੁ ਮਤੰਗ। ਲਸ਼ਕਰ ਤਮਾਮ ਕਹਿ ਕੀਨਿ ਸੰਗ॥ ੯ ॥ ਤਿਹ ਸ਼ਾਹੁ ਬਾਜ਼ ਕੇ[2] ਲੇਨਿ ਕਾਜ। ਕਹਿ ਰਵਾਂ ਕੀਨਿ[a]*ਬਡ ਦੇ ਸਮਾਜ। ਅਬਿ ਨਿਮਕਹਰਾਮ ਬਨਿਬੋ ਨ ਨੀਕ। ਤਿਹ ਕਰਨ ਕਾਜ ਇਹ ਬਾਤ ਠੀਕ ॥੧੦॥ ਸ਼੍ਰੀ ਹਰਿਗੁਵਿੰਦ ਕੋ ਗਹਹੁ ਧਾਇ। ਕੈ ਸ਼ਸਤ੍ਰ ਸੰਗ ਰਿਪੁ ਜੰਗ ਥਾਇ[3]। ਦੋਨਹੁ ਤੁਰੰਗ ਪ੍ਰਿਯ ਸ਼ਾਹੁ ਜੋਇ।ਲੇ ਕਰਿ ਮਿਲਾਹੁ ਤਬਿ ਨੀਕ ਹੋਇ॥੧੧॥ਇਮ ਨਹੀਂ ਬਨੈ ਤਬਿ ਦੇਹੁ ਪ੍ਰਾਨ। ਰਨ ਲਰਨ ਮਰਨ ਹਮਰੋ ਇਮਾਨ[7]। ਸੁਨਿ ਲਲਾਬੇਗ ਮਨ ਮੈਂ ਬਿਚਾਰਿ। –ਇਸ ਸਮੈਂ ਇਨਹੁੰ ਆਛੀ ਉਚਾਰਿ ॥ ੧੨ ॥ ਅਬਿ ਮਰਹੁੰ ਆਪ,ਕੈ ਲੇਹੁੰ ਮਾਰਿ। ਇਸ ਤੇ ਸੁ ਭਲੀ ਨਹਿੰ ਅਪਰ ਕਾਰ–।ਨਿਜ ਪੌਂਛ ਆਂਖ ਹੋਯੋ ਸੁਚੇਤ। ਪੁਨ ਭਯੋ ਤਯਾਰ ਲਰਿਬੇ ਸੁ ਹੇਤੁ॥੧੩॥ਪਕਰੀ ਕਮਾਨ ਕਰਰੀ[4] ਮਹਾਨ। ਪਿਖਿ ਕਾਸਮਬੇਗ ਕੀਨਸਿ ਬਖਾਨ। 'ਤੁਮ ਰਹਹੁ ਪੀਠ ਪਰ ਜ਼ੋਰ ਪਾਇ। ਹਮ ਲਰਹਿੰ ਜੰਗ ਆਗੇ ਸਿਧਾਇ' ॥ ੧੪ ॥ ਇਮ ਲਲਾਬੇਗ ਠਹਿਰਾਇ ਪਾਛ। ਜੁਗ ਭ੍ਰਾਤ ਚਲੇ ਲਰਿਬੇ ਸੁ ਬਾਂਛ। ਦੁੰਦਭਿ ਬਜਾਇ ਉਤਸਾਹੁ ਕੀਨਿ। ਬਾਜੀ ਨਚਾਇ ਰਸ ਬੀਰ ਭੀਨ ॥ ੧੫॥ ਨਹਿੰ ਗਿਨਤਿ ਥੋਰ ਕੈ ਬਹੁ ਸੁਭੱਟ।ਸਮੁਹਾਇ ਗਮਨ ਕੀਨਸਿ ਦਬੱਟ। ਭੀਛਨ ਖਤੰਗ ਭੀਖਨ ਪ੍ਰਹਾਰ।ਈਛਨ[6] ਬਿਲੋਕਿ ਭਾਕਤਿ ਜੁਝਾਰ ॥ ੧੬ ॥ ਜਿਤ ਦਿਸ਼ਾ ਵਧੇ ਗੁਰ ਸੂਰ ਜਾਇ।ਤਿਤ ਦਿਸ਼ਾ ਪਰਸੋ ਤੀਰਨਿ ਚਲਾਇ।ਛੁਟਤਿ ਤੁਫੰਗ ਗੁਲਕਾਂ ਸੜਾਕ। ਪੁਨ ਕਸੈਂ ਫੇਰ ਤੁਰਨ ਤੜਾਕ ॥ ੧੭ ॥ ਦਿਸ਼ ਦੁਤਿਯ ਬਿਖੈ ਤਿਹ ਅਨੁਜ ਦੌਰ।ਸੋ ਸ਼ਮਸ ਬੇਗ ਬਡ ਇ ਰੌਰ।ਗੁਰਬੀਰ ਅੱਗੂ ਤੇ ਮੋੜਿ ਦੀਨਿ। ਆਯੁਧ ਪ੍ਰਹਾਰ ਬਹੁ ਮਾਰ ਕੀਨਿ ॥ ੧੮ ॥ ਭਟ ਰੇਲ ਪੇਲ ਕਰਿ ਹੇਲ ਧਾਇ[7]। ਜਿਨ ਕੇਰ ਰਿਦੇ ਬਡ ਰੋਸ ਆਇ। ਤਿਨ ਸੰਗ ਪੰਚ ਸੈ ਬੀਰ ਭੂਰ। ਭਜਿ ਤੁਪਕ ਮਾਰਤੇ ਕ੍ਰੋਧ ਪੂਰਿ ॥ ੧੯ ॥ ਨਿਜ ਹਾਰ ਜਾਨਿ ਬਲ ਕਰਿ ਬਿਸਾਲ। ਬਡ ਹਾਲ ਚਾਲ ਮੇਲੀ[8] ਕਰਾਲ। ਬਹੁ

[1]ਆਪਣੇ ਮੂੰਹੋਂ ਸਲਾਹ ਕੇ। [2]ਘੋੜਿਆਂ ਦੇ। [3]ਕਹਿਕੇ ਭੇਰਿਆ ਹੈ। [4]ਵੱਡੀ ਨੂੰ ਜੰਗ ਵਿਚ ਥਾਂ ਰੱਖੇ। [5]ਕਰੜੀ। [6]ਨੇਤ੍ਰਾਂ ਨਾਲ। [7]ਸੂਰਮੇ ਕੱਠੇ ਹੋ ਕੇ ਹੱਲਾ ਕਰਕੇ ਦੌੜੇ। [8]ਭਯਾਨਕ ਧੂਲ ਚਲੀ ਪਾ ਦਿਤੀ।

*ਪਾ:–ਕੁਨਦ।

ਕਰਿ ਉਤਾਲ ਬਾਰੂਦ ਡਾਲਿ। ਬਲ ਕੋ ਸੰਭਾਲਿ ਗਜ ਕੋ ਨਿਕਾਲਿ।੨੦॥ ਗੁਲਕਾਂਨਿ ਠੋਕ,ਜੁਗ ਪਾਇ ਕੋਇ। ਬਾਰੂਦ ਪਲੀਤਾ ਮੇਲਿ ਸੋਇ।ਤੋੜਾ ਸੁ ਮੋੜਿ ਜੋੜੈਂ ਚੜ੍ਹਾਇ। ਧਰਿ ਦਸਤਰਵਾ[1] ਤਤਛਿਨ ਚਲਾਇ॥ ੨੧ ॥ ਧਖਿਯੰਤਿ ਪਲੀਤਾ ਬਾਰ ਬਾਰ। ਬਮਿਯੰਤਿ ਹੁਤਾਸਨ[2] ਹਤਿ ਜੁਝਾਰ[3] । ਪਿਖਿਯੰਤਿ ਜ੍ਵਾਲ ਸੁਨਿਯੰਤਿ ਨਾਦ। ਕੜਕੰਤਿ ਦੀਹ ਤੜਿਤਾਨਿ ਬਾਦ[4]॥ ੨੨॥ ਲਗਿਯੰਤਿ ਅੰਗ ਘੁਮਿਯੰਤ ਬੀਰ।ਗਿਰਿਯੰਤਿ ਕੁਮ ਝੁਮਤਿ ਸੁ ਧੀਰ। ਦਰਿਯੰਤਿ ਗਿਰੇ ਭਜਿਯੰਤਿ ਬਾਜ[5]।ਤਜਿਯੰਤਿ ਪ੍ਰਾਣ ਨਿਜ ਸ੍ਵਾਮਿ ਕਾਜ ॥ ੨੩ ॥ ਜਹਿਂ ਕਹਿਂ ਪੁਕਾਰ ਉਚੇ ਉਚਾਰਿ।ਸੁਰ ਲੋਕ ਜਾਤਿ ਸੰਮੁਖ ਜੁਝਾਰ। ਗਨ ਦੇਵ ਬਧੂ ਹੁਲਸੰਤਿ ਆਇ। ਕੇਸਰ, ਸਨੇਹ[6] ਨਿਜ ਸਿਰ ਚਢਾਇ ॥ ੨੪ ॥ ਭਟ ਬਰਹਿਂ ਆਨ ਜੋ ਦੇਤਿ ਪ੍ਰਾਨ। ਲੇਤੀ ਚਢਾਇ ਸੁੰਦਰ ਬਿਮਾਨ। ਉਤਸਵ ਕਰੰਤਿ ਨਿਜ ਬਨਾਹ ਜਾਨਿ। ਮਿਲਤੀ ਸੁ ਬੀਰ ਮੁਦ ਮਾਨਿ ਮਾਨਿ ॥ ੨੫ ॥ ਇਮ ਮਚਯੋ ਜੰਗ ਦਾਰੁਨ ਘਨੇਰ। ਮਿਲਿ ਗਏ ਬਦਨ, ਭਾ ਅਧਿਕ ਭੇਰ।ਚਮਕੰਤਿ ਖੜਗ ਢਲਕੰਤਿ[7] ਢਾਲ। ਕਟਿਯੰਤਿ ਅੰਗ ਉਛਲੰਤਿ ਛਾਲ ॥ ੨੬ ॥ ਖਿਚਿਯੰਤਿ ਚਾਂਪ ਤਜਿਯੰਤਿ ਤੀਰ। ਘਲਿਯੰਤਿ ਘਾਵ ਭਜਿਯੰਤਿ ਭੀਰ[8]। ਮਚਿਯੰਤਿ ਰੌਰ ਭਬਕੰਤਿ ਬੀਰ। ਬਹਿਯੰਤਿ ਸ਼ੋਣ ਸੁਰਨਿ ਸਰੀਰ॥੨੭॥ਜੁਗ ਕ੍ਰਾਤ ਏਵ ਜਬਿ ਕੀਨਿ ਜੰਗ। ਤਬਿ ਬਿਧੀਚੰਦ ਬਡ ਕੋਪ ਸੰਗ। [9]ਪ੍ਰਭੁ ਢਰਹੁ ਹੁਕਮ ਇਨ ਸਮੁਖ ਜਾਉਂ। ਹੱਥਯਾਰ ਮਾਰ ਕਰਿ ਬ੍ਰਿੰਦ ਘਾਉਂ[9] ॥ ੨੮ ॥ ਗੁਰ ਕਹਯੋ 'ਮਲਕ ਜਾਤੀ ਜਿ ਬਿੱਪ੍ਰ। ਇਸ ਲੇਹੁ ਸੰਗ, ਹਤਿ ਦੇਹੁ ਛਿੱਪ੍ਰ।ਕੁਛ ਰਹੇ ਅਲਪ ਰਣ ਅੰਤ ਆਇ। ਨਿਜ ਤਨ ਬਚਾਇ ਦਿਉ ਰਿਪੁਨਿ ਘਾਇ[7] ॥ ੨੯ ॥ ਰਸਾਵਲ ਛੰਦ ॥ ਬਿਧੀਚੰਦ ਛੀਨਾ। ਗੁਰੂ ਬਾਕ ਲੀਨਾ।ਦਿਜੰ ਸੰਗ ਕੀਨਾ।ਮਨੋ ਦ੍ਰੋਣ[10] ਚੀਨਾ ॥ ੩੦ ॥ ਚਲਯੋ ਧਾਇ ਐਸੇ।ਛੁਟਯੋ ਬਾਜ ਜੈਸੇ। ਗੁਰੂ ਰੋਕਿ ਰਾਖਾ। ਨਹੀਂ ਬਾਕ ਨਾਖਾ[10] ॥ ੩੧ ॥ ਅਬੈ ਦੀਨਿ ਆਗਯਾ। ਰਸੈ ਬੀਰ ਪਾਗਯਾ।

---

[1]ਹੱਥ ਰਵਾਂ ਕਰਕੇ ,ਭਾਵ ਬਿਸਤ ਖੈਂਚਕੇ। [ਫਾ:,ਦਸਤਰਵਾਂ=ਕਿਸੇ ਕੰਮ ਵਿਚ ਮਹਾਰਤ ਹੋਣੀ]। [2]ਉਗਲਛੀ ਜਾਂਦਾ ਹੈ ਅੱਗ, ਭਾਵ ਬੰਦੂਕ ਚਲਦੀ ਹੈ । [3]ਮਰਦੇ ਹਨ ਜੋਧੇ । [4]ਮਾਨੋਂ ਭਾਰੀ ਬਿਜਲੀਆਂ ਦਾ ਕੜਨਾ:ਰ ਹੁੰਦਾ ਹੈ। [5]ਛੁੱਟੇ ਜਾਂਦਿਆਂ ਘੋੜਿਆਂ ਨਾਲ ਦਰੜੇ ਗਏ ਜੋ ਡਿਰੇ ਮਨ। [6]ਕੇਸਰ ਤੇ ਤੇਲ । [7]ਹੇਠਾਂ ਉਪਰ ਕਰਦੇ ਹੋਏ ਘੁਮਾਉਣਾ । [8]ਕਾਇਰ ਨੱਸਦੇ ਹਨ । [9]ਦ੍ਰੋਣਾਚਾਰਜ। [10](ਹੁਣ ਤਾਈਂ) ਗੁਰੂ ਜੀ ਨੇ (ਅਗੇ ਵਧਣੋਂ ਇਸਨੂੰ) ਰੋਕੀ ਰੱਖਿਆ ਸੀ (ਤੇ ਇਸ ਥੀ) ਹੁਕਮ ਨਹੀਂ ਸੀ ਉਲੰਘਿਆ। [ਹਿੰ:, ਨਾਖਨਾ=ਨਾਸ਼ ਕਰਨਾ, ਉਲੰਘਨਾ] ।

ਜਥਾ ਸ਼ੇਰ ਛੋਰਾ। ਗਯੋ ਸ਼ੱਤ੍ਰੁ ਓਰਾ॥੩੨॥ਤਕੇ ਤੀਰ ਮਾਰੇ।ਗਏ ਫੇਰ ਪਾਰੇ। ਚਲਯੋ ਬੀਰ ਜੇਠਾ। ਗੁਰੂ ਸਿੱਖ ਜੇਠਾ[1] ॥੩੩॥ਮਿਲੇ ਤੀਨ ਧਾਏ। ਰਿਪੂ ਦੈ ਪਲਾਏ। ਪਰੀ ਧੂਮ ਭਾਰੀ। ਦਏ ਬ੍ਰਿੰਦ ਮਾਰੀ॥੩੪॥ਜਬੈ ਸੈਨ ਹਾਲੀ। ਨ ਹੈਲਾ ਸੁ ਝਾਲੀ[2]। ਦਈ ਪੀਠ ਚਾਲੇ। ਨਹੀਂ ਕੋ ਸੰਭਾਲੇ ॥ ੩੫ ॥ ਦੋਹਰਾ ॥ ਆਯੋ ਕਾਸਮਬੇਗ ਤਬਿ ਬਿਧੀਚੰਦ ਕੇ ਤੀਰਾਕਸੀ ਕਮਾਨ ਕਠੋਰ ਤੇ ਤੀਛਨ ਭੀਛਨ ਤੀਰ ॥ ੩੬ ॥ ਚੌਪਈ ॥ ਇਕ ਸਿਖ ਲੱਖੂ ਦੀਰਘ ਜ੍ਞਾਨ। ਗੁਰ ਕੀ ਸਾਂਗ ਰਖੈ ਨਿਜ ਪਾਨ। ਪਰੈ ਜੁੱਧ ਚਾਹਤਿ ਗੁਰ ਜਬੈ। ਦੇਤਿ ਸੰਭਾਰਿ ਨਿਕਟਿ ਹੁਇ ਤਬੈ॥੩੭॥ਤਿਨ ਕਰਿ ਕ੍ਰੋਧ ਧਵਾਇ ਤੁਰੰਗ॥ ਗਰੁਵੀ ਸਾਂਗ ਉਠਾਇ ਉਤੰਗ। ਕਾਸਮਬੇਗ ਲਖਯੋ ਜਬਿ ਆਯੋ। ਖੈਂਚਿ ਖੜਗ ਕੋ ਅੱਗੂ ਚਲਾਯੋ ॥ ੩੮ ॥ ਲਯੋ ਸੈਹਥੀ ਪਰ ਤਿਸ ਵਾਰ।ਜਬਿ ਹੀ ਬਜਯੋ ਸਾਰ ਪਰ ਸਾਰ[3]। ਟੂਟਯੋ ਖੰਡਾ ਭਯੋ ਦੁਖੰਡ। ਰਾਹਕ ਲੱਖੂ ਰਿਸਯੋ ਪ੍ਰਚੰਡ ॥੩੯॥ ਰਿਪੂ ਕੋ ਵਾਰ ਨਿਫਲ ਕਰਿ ਦੀਨਿਾਕਰ ਤੇ ਸਾਂਗ ਪ੍ਰਹਾਰਨ ਕੀਨਿ। ਲਗਿ ਛਾਤੀ ਮਹਿੰ ਬੀਧਯੋ ਸਾਰੋ। ਪੁਨ ਝੰਝੋਰ ਭੂਮ ਪਰ ਡਾਰੋ[4] ॥ ੪੦ ॥ ਗੁਰ ਹੇਰਤਿ ਹਰਖਾਇ ਉਚਾਰਾ। 'ਲੱਖੂ ਹੋਹਰਿ[5] ਨੇ ਰਿਪੂ ਮਾਰਾ'। ਖੁਸ਼ੀ ਭਏ ਦੀਨਸਿ ਬਛਿਆਈ। 'ਅਬਿ ਤੁਰਕਨ ਕੀ ਕਜ਼ਾਸਤ[6] ਆਈ॥ ੪੧॥ ਨੰਦ ਸੰਘੇਰਾ ਰਣ ਬਿਚ ਬਿਚਰਤਿ।ਮੁਹਰੂ ਰੰਧਾਵਾ ਰਿਪੂ ਹਤਿ ਹਤਿ। ਅਰੁ ਕ੍ਰਿਪਾਲ ਜੱਲੂ[7] ਕੋ ਸੂਰ। ਮਾਰਿ ਤੁਰਕ ਕੀਨੇ ਬਹੁ ਦੂਰ ॥ ੪੨ ॥ ਦੋਹਰਾ ॥ ਕਰੀ ਲਬੇਰ ਪਬੇਰ ਬਹੁ ਘਨੋ ਘਾਲਿ ਘਮਸਾਨ। ਕਰੇ ਪਲਾਵਨ ਤੁਰਕ ਰਣ ਲਿਯੋ ਛੁਰਾਇ ਮਦਾਨ ॥ ੪੩ ॥ ਇਤਿ ਸ੍ਰੀ ੬ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ ਕਾਸਮ ਬੇਗ ਬੱਧ ਕਰਣੰ ਪ੍ਰਸੰਗ ਵਰਣਨੰ ਨਾਮ ਏਕ ਪੰਚਾਸਤੀ ਅੰਸੂ ॥ ੫੭ ॥

੫੮ [ਭਾਈ ਜੇਠਾ, ਸ਼ਮਸ ਏਗ ਬੱਧ]।

ਦੋਹਰਾ ॥ ਜੋਧਾ ਜੋਧ ਪ੍ਰਬੋਧ ਜੁਧ ਕਰੇ ਉਥੱਲ ਪਥੱਲ[8]। ਸ਼ਾਹੁ ਸਲੇਮ ਸੁ ਅਨੁਜ ਜੁਤਿ ਤੁਰਕ ਸਮੂਹ ਦਥੱਲ ॥ ੧ ॥ ਪਾਧੜੀ ਛੰਦ ॥ ਪਿਖਿ ਮਰਨੋ ਪੁੱਤ੍ਰ ਇਕ ਲਰਤਿ ਬੀਰ[9]।ਤੁਰਕਾਨ ਸੈਨ ਪਰ ਅਧਿਕ ਭੀਰ[10]।ਤਬਿ ਲਲਾਬੇਗ

---

[1]ਗੁਰੂ ਜੀ ਦਾ ਮੁਹਰੀ (ਯਾ ਵੱਡਾ) ਸਿੱਖ। [2]ਨਾਂ ਝੱਲ ਸਕੇ। [3]ਲੋਹੇ ਪਰ ਲੋਹਾ। [4]ਸਿੱਟ ਲਿਆ (ਕਾਸਮ ਏਗ ਨੂੰ)। [5]ਉਸ ਦੇ ਪਿੰਡ ਦਾ ਨਾਮ ਹੈ। [6]ਪਰਲੇ [ਅ਼, ਕ਼ਜ਼ਾਮਤ]। [7]ਜੱਲੂ ਪਿੰਡ ਦਾ ਨਾਮ ਹੈ। [8]ਯੁੱਧ ਨੀਤੀ ਦੇ ਗਿਆਤਾ ਭਾਈ ਜੋਧਰਾਇ ਸੂਰਮੇ ਨੇ (ਸਿਆਣਪ ਨਾਲ ਜੰਗ ਵਿਚ) ਉਥਲ ਪਥਲ ਕਰ ਦਿੱਤੀ। [9]ਇਕ ਸੂਰਮਾ ਪੁੱਤ੍ਰ ਲੜਕੇ ਮਰਿਆ ਦੇਖਕੇ। [10]ਮੁਸ਼ਕਲ ਆ ਬਣੀ।

ਬਡ ਕੋਪ ਧਾਰਿ। ਗੁਰ ਜੀਤ ਹੋਤਿ, ਸਕਹਿ ਨ ਸਹਾਰ॥੨॥ ਸੌ ਸੁਭਟ ਸੰਗ ਜਿਸ ਕੇ ਉਦਾਰ। ਨਿਤ ਰਹਤਿ ਸਾਥ ਬਾਂਕੇ ਜੁਝਾਰ। ਮਿਲਿ ਖਾਂਨ ਪਾਨ ਜਿਨ ਸੋਂ ਕਰੈਤਿ। ਹਸਿਬੋ ਬਿਲਾਸ ਆਨੰਦ ਧਰੈਤਿ॥੩॥ਗਿਨੀਯੈਤਿ ਜੰਗ ਅਹਿੰ ਪ੍ਰਥਮ ਜਾਨ। ਸਭਿ ਲਖਹਿੰ ਸ਼ਸਤ੍ਰ ਬਿੱਦਜਾ ਮਹਾਨ। ਜਿਨ ਸੰਗ ਬਾਰਨੀ[1] ਪਾਨ ਕੀਨਿ। ਤਨ ਅਲੰਕਾਰ ਧਾਰੇ ਪ੍ਰਬੀਨ॥੪॥ ਕੁਲ ਮੁਗ਼ਲ, ਛੀਲ ਗੋਰੇ ਦਰਾਜ਼। ਬਡ ਮੁੰਡ ਮੁੰਡ[2] ਮੁਖ ਮਾਸ ਖਾਜ। ਬਹੁ ਮੋਲ ਬਸਤ੍ਰ ਊਪਰ ਧਰੈਤਿ। ਗਹਿ ਗਹਿ ਕਮਾਨ ਧਾਏ ਤੁਰੈਤਿ॥ ੫॥ਬਾਹਨ ਬਿਸਾਲ ਕੋਤਿਕ ਪਠਾਨ।ਨਿਜ ਰਖਹਿੰ ਆਨ ਸਭਿ ਤੇ ਮਹਾਨ।ਜਿਨ ਮਹਿੰ ਬਹਾਦਰੀ ਕਹਿੰ ਬਿਲੰਦ । ਦੰਚਲ ਤੁਹੰਗ ਚਾਲਤਿ ਅਮੰਦ[3] ॥ ੬ ॥ ਤਿਨ ਲਲਾ-ਬੇਗ ਲੇ ਸੰਗ ਬੇਗ। ਬਿਚ ਪਰਸੋ ਜੰਗ ਗਹਿ ਤੇਜ਼ ਤੇਗ਼ਾ। ਜਹਿੰ ਪਰਸੋ ਪੁੱਤ੍ਰ ਕੋ ਹਤਿ ਸ਼ਰੀਰ[4]। ਇਕਵਾਰ ਪਹੁੰਚਿਬੋ ਚਹਿਸ ਤੀਰ[5]॥ ੭ ॥ ਮੁਕਤੰਤਿ[6] ਤੀਰ, ਤੋਮਰ ਉਭਾਰਿ। ਗਮਨੰਤਿ ਅੱਗ੍ਰ ਕਹਿ 'ਮਾਰ ਮਾਰ'। ਨਿਜ ਹਾਰ ਜਾਨਿ ਬਹੁ ਰਿਸਤਿ ਬੀਰ। ਮੁਗ਼ਲਨਿ ਪਠਾਨ ਮਹਿੰ ਨੀਕ ਧੀਰ॥ ੮ ॥ਗੁਰ ਸੂਰ ਵਧੇ ਦੀਨੋ ਸੁ ਮੋਰ[7]। ਇਕ ਵਾਰ ਚੁੰਗ[8] ਮਿਲਿ ਕੀਨਿ ਜ਼ੋਰ। ਝੁੱਪਕ ਝੜਾਕ, ਤੀਰਨਿ ਸੜਾਕ। ਕਿਨ ਕਾਢਿ ਖੜਗ ਹਤਿ ਤਾਕਿ ਤਾਕਿ॥ ੯ ॥ ਇਮ ਘਨੇ ਘਾਲ ਘਮਸਾਣ[9] ਘਾਇ। ਗਿਰ ਪਰੇ ਸੁਭਟ ਬਹੁ ਜੰਗ ਥਾਇੰ। ਪਿਖਿ ਪੁੱਤ੍ਰ ਲੋਥ ਮਿਲਿ ਰਹਿਸਿ ਧੂਰ[10]।ਬਹੁ ਸ਼ੋਕ ਧਾਰਿ ਜਲ ਨੈਨ ਪੂਰਿ॥ ੧੦ ॥ ਕੁਛ ਥਿਰਸੋ ਨਿਕਟਿ ਨਹਿੰ ਦਿਖਿ ਸਕਾਹਿ। ਜਨੁ ਫਟਤਿ ਹਿਯਾ ਬਹੁ ਕਸ਼ਟ ਮਾਂਹਿ। ਤਬਿ ਲੌ ਸੁਭੱਟ ਜੋਠਾ ਪ੍ਰਚੰਡ। ਬਲਬੰਡ ਬਡੋ ਚਿਤ ਚਹਿ ਘਮੰਡ ॥੧੧॥ ਕਰਿ ਭੁੰਦ ਤੁਰੰਗਮ ਅੱਗ੍ਰ ਜਾਇ। ਸਮੁਦਾਇ ਬਾਨ ਮਾਰੇ ਰਿਸਾਇ। ਜਹਿੰ ਲਲਾਬੇਗ ਤਹਿੰ ਸਮੁਖ ਹੋਇ। ਰੁਪਿ ਰਹਸੋ ਬੀਰ ਸ਼ੱਤ੍ਰੁਨਿ ਪਰੋਇ॥ ੧੨ ॥ ਮੁਗ਼ਲਾਨਿ ਬੀਚ ਗਰਜਸੋ ਬਿਲੰਦ। ਬਿਨ ਤ੍ਰਾਸ ਸ਼ਸੱਤ੍ਰ ਗਹਿ ਕਰਿ ਨਿਕੰਦਿ। ਚਹਿ ਲਲਾਬੇਗ ਕੋ ਕਰਨਿ ਘਾਤਿ। ਗਹਿ ਕਰਾਚੋਲ[11] ਖੈਂਚਸੋ ਰਿਸਾਤਿ ॥੧੩॥ ਹਯ ਪੈਰਿ ਸਮੁਖ ਕਿਯ ਨੇਰ ਜਾਇ। ਸਿਰ ਕੋ ਪ੍ਰਹਾਰ[12] ਦੀਨ ਚਲਾਇ। ਲਗਿ ਗਯੋ ਲੋਹ ਪਰ, ਨਿਫਲ ਘਾਤ।

[1]ਸ਼ਰਾਬ [2]ਵਡੇ ਵਡੇ ਸਿਰ ਮੁੰਨੇ ਹੋਏ । [3]ਤੇਜ਼। [4]ਮੁਰਦਾ ਸ਼ਰੀਰ। [5]ਪਾਸ। [6]ਛੱਡਦਾ ਹੈ। [7]ਮੋੜ ਦਿੱਤਾ। [8]ਟੋਲੇ ਨੇ। [9]ਬਹੁਤੇ ਘਮਸਾਨ ਪਾਕੇ। [10]ਧੂੜ ਵਿਚ ਮਿਲ ਰਹੀ ਲੋਥ ਪੁੱਤ੍ਰ ਦੀ ਵੇਖਕੇ। [11]ਤਲਵਾਰ। [12]ਵਾਰ ।

ਤੁਸਿ ਲਲਾਬੇਗ ਉਰ ਬਹੁ ਰਿਸਾਤਿ ॥ ੧੪ ॥ਨਿਜ ਖੜਗ ਖੈਂਚਿ ਕੀਨਸਿ ਪ੍ਰਹਾਰ। ਹਯ ਚਪਲ ਹੋਤਿ ਕੇ ਲਗਸਿ ਵਾਰ[1] ।ਕੁਛ ਤਨਕ ਘਾਵ ਸ਼ੁਣਤ ਚਲੇਤਿ।ਜੇਠਾ ਸੁ ਬੀਨ[2] ਜੋਨਾ ਲਨੇਂਤਿ ॥੧੫॥ ਇਮ ਖੜਗ ਚਲਾਤਿ ਮੁਗ਼ਲਾਨਿ ਦੇਖਿ। ਸਭਿ ਪਰੇ ਆਨ ਓਰੜਿ ਵਿਸੇਖ। ਕਿਹ ਖੜਗ ਤੁਪਕ ਨੇਜ਼ਾ ਉਕੁਾਰਿ। ਸਭਿ ਪਰੇ ਜਾਇ ਕਹਿ 'ਮਾਰ ਮਾਰ' ॥ ੧੬ ॥ ਘਿਰਿ ਗਯੋ ਬੀਰ ਇਕ ਸਭਿਨਿ ਮਾਂਹਿ। ਮੁਖ ਸ਼ਮਸ ਸੋਭ[3] ਬਡ ਬੈਸ ਜਾਂਹਿ। ਸਭਿ ਦਿਸ਼ਿਨਿ ਝਿਝਕ ਬਾਹਤਿ ਪ੍ਰਹਾਰ[4]। ਇਕ ਮੁਗ਼ਲ ਕੰਧ ਕਰਵਾਰ ਝਾਰਿ ॥ ੧੭ ॥ਹਯ ਤਰੈ ਗੋਰਿ ਕਰਿ ਕੋਪ ਸਾਥ। ਪੁਨ ਦੁਤਿਯ ਦਿਸ਼ਾ ਹੁਇ ਖੜਗ ਹਾਥ। ਝਝਕਾਇ[5] ਸਭਿਨਿ ਇਕ ਕੈ ਪ੍ਰਹਾਰ[6]। ਚਹੁੰ ਦਿਸ਼ਾ ਮੁਗ਼ਲ ਢੁਕੇ ਪੁਕਾਰ ॥ ੧੮ ॥ ਪਰਵੇਖ ਜਥਾ ਸਸਿ ਸੂਰ ਪਾਇ[7]। ਤਿਮ ਗਰਜ ਬੀਚ ਸਭਿ ਮਹਿੰ[8] ਸੁਹਾਇ। ਬਹੁ ਕਰਤਿ ਸ਼ੀਘ੍ਰਤਾ ਨਿਜ ਬਚਾਇ । ਇਤ ਉਤ ਫਿਰੈਂਤਿ ਸੱਭੁਨਿ ਘਾਇ ॥ ੧੯ ॥ ਇਕ ਅਲੀਬੇਗ ਤੋਮਰ ਉਕੁਾਰਿ। ਹੁਇ ਬਾਮ ਦਿਸ਼ਾ[9] ਕੀਨੋ ਪ੍ਰਹਾਰ। ਲਗਿ ਗਯੋ ਬਬਰ[10] ਫੋਰਜੋ ਬਿਸਾਲ। ਪੁਨ ਚਲਜੋ ਕਾਢ ਕਰਿ ਮਨੋ ਮਾਰ[11] ॥ ੨੦ ॥ ਬਹੁ ਕ੍ਰੋਧ ਚਿਦੇ ਨਹਿੰ ਘਾਵ-ਜਾਨ।ਤਿਹ ਗੈਲ ਹੋਇ ਕਰਿ ਹਤਿ ਕ੍ਰਿਪਾਨ[12] । ਸੋ ਲਯੋ ਗੋਰ, ਕਰਿ ਪ੍ਰਾਨ ਨਾਸ਼। ਬਹੁ ਤੁਰਕ ਆਨਿ ਕਰਿ ਢੁਕੇ ਪਾਸ ॥੨੧॥ ਤਿਨ ਕੇ ਪ੍ਰਹਾਰ ਬਹੁ ਖਾਇ ਖਾਇ। ਪੁਨ ਪਹੁੰਚਿ ਪਹੁੰਚਿ ਰਿਪੁ ਘਾਇ ਘਾਇ।ਤਬਿ ਗਿਰਜੋ ਆਪ ਬਹੁ ਰਿਪੁਨਿ ਮਾਰਿ*। ਚਢਿ ਗਾ ਬਿਮਾਨ ਬਡ ਮੋਦ ਧਾਰਿ* ॥੨੨॥ਪਿਖਿ ਲਲਾਬੇਗ ਬਿਸਮਜੋ ਬਿਲੰਦ।-ਬਹੁ ਲਰਜੋ ਬਹਾਦਰ ਓਜਵੰਦ। ਗੁਰ ਸੁਕਟ ਬਡੇ ਲਸ਼ਕਰ ਖਪਾਇਹੁਇ ਟੁਕ ਟੁਕ ਹਯ ਜੁਤਿ ਨਸਾਇ[13]॥੨੩॥

---

[1]ਲੱਗਾ ਵਾਰ। [2]ਬੜਾ ਸੂਰਮਾ ਹੋ ਕੇ। [3]ਦਾੜ੍ਹਾ ਚਿੱਟਾ। [4]ਖਿਝ ਖਿਝਕੇ ਵਾਰ ਚਲਾਉਂਦਾ ਹੈ। [5]ਖਿਝ ਖਿਝਕੇ। [6]ਵਾਰ ਕਰਦਾ ਹੈ। [7]ਜਿਵੇਂ ਪਰਵਾਰ ਵੇਦ ਤੇ ਸੂਰਜ ਨੂੰ ਪੌਂਦਾ ਹੈ। [8]ਸਭ ਦੇ ਵਿਚਕਾਰ। [9]ਪਸਲੀਆਂ ਦਾ ਪਿੰਜਰ [ਪੰ, ਸ਼ਰੀਰ ਦਾ ਅਗਲਾ ਤੇ ਪਾਸੇ ਦਾ ਹਿੱਸਾ । ਹੇਠਲੀ ਪਸਲੀ ਤੋਂ ਲੈ ਗਿੱਚੀ ਤਕ] । [10]ਮਾਨੋਂ ਮਾਰ ਲਿਆ ਸੂ। [11](ਜੇਠੇ ਨੇ) ਮਾਰੀ ਕ੍ਰਿਪਾਨ। [12]ਘੋੜੇ ਸਮੇਤ ਹੀ ਮਰ ਗਿਆ।

*ਦੋ ਲਿਖਤੀ ਨਸੰਖਿਆਂ ਵਿਚ ਇਨ੍ਹਾਂ ਤੁਕਾਂ ਦੀ ਥਾਵੇਂ ਪਾਠ ਇਉਂ ਹੈ:-ਹੁਇ ਟੁਕ ਟੁਕ ਰਣ ਖੇਤ ਮਾਂਹਿ। ਬਹੁ ਮਾਰ ਮਾਰ ਗਿਰ ਪਲਸਿ ਜਾਂਹਿ। ਤੇ ਇਕ ਲਿਖਤੀ ਨਸਖੇ ਵਿਚ ਅੰਕ ੨੨ ਦੀ ਚੌਪਈ ਦੀਆਂ ਕੇਵਲ ਦੋ ਹੀ ਤੁਕਾਂ ਦਿਤੀਆਂ ਹਨ, ਉਪਰਲਾ ਪਾਠ ਨਹੀਂ ਲਿਖਿਆ।

ਬਿਨ ਤ੍ਰਾਸ ਲਰਤ ਨਹਿੰ ਗਿਨਹਿ ਬਿੰਦ। ਬਹੁ ਤੁਰਕ ਮਾਰਿ ਗਰਜਤਿ ਬਿਲੰਦ। ਇਮ ਗੁਰੂ ਘਿਰਹਿ ਜਬਿ ਬੀਚ ਆਇ। ਗਹਿ ਲੇਹਿੰ ਘੇਰ ਕਿਮ ਜਾਨ ਪਾਇ॥੨੪॥ ਜੇ ਕਰਹਿ ਬਹੁਤ ਸ਼ਸਤ੍ਰਨਿ ਪ੍ਰਹਾਰ।ਹਥਯਾਰ ਮਾਰਿ ਦੈ ਹੈਂ ਸੰਘਾਰ–। ਇਤ ਭਯੋ ਜੁੱਧ ਜੇਠੇ ਪ੍ਰਚੰਡ। ਗੁਰ ਪੁਰੀ ਪਹੁੰਚਿ ਹੁਇ ਖੰਡ ਖੰਡ ॥ ੨੫ ॥ ਉਤ ਜਾਤੀ ਮਲਕ ਰਿਸਾਇ ਧਾਇ। ਜਹਿੰ ਸ਼ਮਸਬੇਗ ਤਹਿੰ ਅੱਗੂ ਜਾਇ। ਖੈਂਚੀ ਕਮਾਨ ਮਾਰੇ ਖਤੰਗ। ਲਗਿ ਗਏ ਪਾਰ ਕੁ ਫੋਰ ਅੰਗ ॥੨੬॥ ਚਰੜੈਤਿ ਚਾਪ, ਮੁਕਤੈਤਿ[1]ਤੀਰ। ਖਰੜੈਤਿ ਖੋਲ, ਕੁਰੜੈਤਿ ਭੀਰੁ[2]। ਢਰੜੈਤਿ[3]ਢਾਲ, ਸੜਕੈਤਿ[4]ਤੇਗ।ਛੁਟਕੈਤਿ ਲਹੂ, ਦਰੜੈਤ ਯੋਗ ॥੨੭॥ਥਹਿਰੈਤਿ ਮਰਤਿ[5],ਭਹਿਰੈਤਿ ਕੁਾਰ[6]।ਬਹਿਕੈਤਿ[7]ਖੜਗ ਜਿਨ ਸ਼ੋਣ ਲਾਗਿ।ਇਮ ਮਚੀ ਮਾਰ ਘਮਸਾਨ ਘਾਲਿ।ਬਹੁ ਗਿਰਤਿ ਬੀਰ ਅਰੁ ਤੁਰੰਗ ਜਾਲ ॥ ੨੮ ॥ ਢੁਕਿ ਨੇਰ ਮਲਕ ਜਾਤੀ ਰਿਸਾਇ। ਪਿਖਿ ਸ਼ਮਸਬੇਗ ਕੇ ਘਾਲ ਘਾਇ। ਕਰਿ ਢਾਲ ਅੱਗੂ ਨਿਜ ਕੋ ਬਚਾਇ। ਹੁਇ ਗਯੋ ਦੂਰ ਬਾਜ਼ੀ ਧਵਾਇ ॥ ੨੯ ॥ ਝਬਿ ਅਪਨਿ ਆਪ ਕੋ ਬਲ ਸੰਭਾਲ। ਬਲਵਾਨ ਬਾਜ ਤੇ ਕਰਿ ਉਤਾਲ। ਢਿਗ ਭਯੋ ਆਇ ਕਰਿ ਖੜਗ ਨੰਗਿ। ਕਰ ਕੋ ਉਭਾਰਿ ਬਡ ਬੇਗ ਸੰਗ ॥ ੩੦ ॥ ਕੀਨੋ ਪ੍ਰਹਾਰ ਤਨ ਸੁਭਟ ਬਿੱਪ। ਰਣ ਚਤੁਰ ਹਾਥ ਧਰਿ ਸਿਪਰ[8]ਛਿੱਪ। ਲੀਨਸਿ ਬਚਾਇ ਆਪਨ ਸਰੀਰ। ਉਰ ਭਯੋ ਕੋਪ ਬਿਨ ਤ੍ਰਾਸ ਧੀਰ ॥ ੩੧ ॥ ਅਤਿ ਨਿਕਟਿ ਤੁਰੰਗ ਲਰਿ ਆਪ ਮਾਂਹਿ[9]।ਦਿਜ ਕੋ[10]ਬਿਲੰਦ ਅਰੁ।ਕਿਯ ਨਾਂਹਿ[11]।ਹਟਿ ਤੁਰਤ ਪਛਿੜਾ ਮਾਰਿ ਦੀਨਿ। ਹਯ ਬਲੀ ਤੁਰਕ ਕੋ ਥਕਤਿ ਕੀਨਿ॥੩੨॥ਲਗਿ ਸ਼ਮਸਬੇਗ ਕੀ ਜਾਂਘ ਚੋਟ।ਕਰਿ ਰਹਸੋ ਜਤਨ,ਹੁਇ ਕਹਾਂ ਓਟ। ਦਿਜ[12]ਸ਼ੀਘ੍ਰ ਧਾਰਿ ਹਯ ਤਾੜ ਫੇਰ। ਪੁਨ ਕਰਸੋ ਆਨਿ ਕਰਿ ਤੁਰਕ ਨੇਰ ॥ ੩੩ ॥ ਮਾਰਸੋ ਕ੍ਰਿਪਾਨ ਲਗਿ ਕੰਠ ਘਾਇ। ਸਿਰ ਪਰਸੋ ਜਾਇ ਕੁ ਪਰ ਲੁਠਾਇ[13] । ਜਿਮ ਪਕਸੋ ਹੋਇ ਫਲ ਡਾਲ ਸੰਗ। ਤਿਸ ਹਤਹਿ ਲਸ਼ਟਕਾ ਗਿਰਹਿ ਕ੍ਰੰਗ[14] ॥੩੪॥ ਧਰ ਸਹਾਰ[15]ਤੁਹੰਗ ਆਗੇ ਚਲੰਤਿ[16]।ਪਗ ਫਸੇ ਰਕਾਬਨ ਮਹਿੰ ਗਿਰੇਂਤਿ।

[1]ਛੱਟਦੇ ਹਨ। [2](ਤੀਰ ਵੱਜਕੇ) ਖੋਦ ਖੜਕਦੇ ਹਨ ਤੇ ਕਾਇਰ ਡਰਦੇ ਹਨ । [3]ਹੇਠ ਲੁੱਪਨ ਕਰਕੇ ਪਾਉਂਦਾ। [4]ਚਲਦੀ ਹੈ। [5]ਕੰਬ ਕੇ ਮਰਦੇ ਹਨ। (ਅ) ਜੋ ਟਿਕਦੇ ਹਨ ਮਰਦੇ ਹਨ। [6]ਜੋ ਡਰਦੇ ਹਨ ਕਜਦੇ ਹਨ। [7]ਲਿਸ਼ਕਦੀਆਂ ਹਨ। [8]ਢਾਲ । [9]ਘੋੜੇ ਬਹੁਤ ਨੇੜੇ ਹੋ ਕੇ ਆਪੋ ਵਿਚ ਲੜ ਪਏ । [10]ਦਿਜ ਦਾ (ਘੋੜਾ)। [11]ਥਕਿਆ ਹੋਇਆ ਨਹੀਂ ਸੀ। [12]ਭਾਵ ਜਾਤੀ ਮਲਕ ਨੇ। [13]ਲੁੱਛਦਾ। [14]ਮੋਟੀ ਮਾਰਿਆਂ ਟੁੱਟਕੇ ਡਿੱਗ ਪੈਂਦਾ ਹੈ। [15]ਧੜ ਸਮੇਤ। [16]ਚੱਲ ਪਿਆ।

ਜਥਿ ਚਲਨੋ ਅੱਗੂ ਤਰ ਲਟਕ ਆਇ[1]। ਤਿਭਕਨੋ[2] ਤੁਰੰਗ ਕਰਿ ਬੇਗ ਧਾਇ ॥੩੫॥ ਜਨੋਂ ਜਨੋਂ ਚਲੰਤਿ[3] ਐਂਚਨੋ ਸੁ ਜਾਇ। ਤਨੋਂ ਤਨੋਂ ਤ੍ਰਸੰਤਿ ਸਬਦੁ ਜੁ ਉਠਾਇ[4]। ਨਹਿੰ ਟਿਕਹਿ ਕਿਤਹੁੰ ਭਾਜਨੋ ਫਿਰੰਤਿ । ਧਰ ਕੋ ਘਸੀਟ ਅਤਿਸ਼ੈ ਡਰੰਤਿ॥੩੬॥ਸਭਿ ਸੈਨ ਬਿਖੈ ਇਤ ਉਤ ਸੁ ਜਾਇ।ਜਹਿੰ ਲਲਾਬੇਗ ਲਰਿ ਕਸ਼ਟ ਪਾਇ। ਘੋਰਾ ਪਛਾਨਿ ਧਰ ਲਟਕ ਦੇਖਿ[5]। ਮਰਿ ਗਯੋ ਜਾਨਿ,ਸ਼ੋਕਤਿ ਬਿਸ਼ੇਖ ॥ ੩੭ ॥ ਢਿਗ ਮੁਗ਼ਲ ਹੇਰਿ ਕਹਿ:-'ਅਸੁ ਚਿਨਾਰ[6]।ਇਹੁ ਸ਼ਮਸਬੇਗ ਕੇ ਤਰ' ਉਦਾਰ?। ਨਹਿੰ ਮੁੰਡ ਸੰਗ,ਲਟਕੰਤਿ ਰੁੰਡ[7]। ਫਿਰ ਮਰਨੋ ਹੋਇ ਰਣ ਮੈਂ ਪ੍ਰਚੰਡ'॥੩੮॥ਤਬਿ ਕਹਨੋ ਤਾਂਹਿ'ਤੁਮ ਲਖਨੋ ਜੋਇ[8]।ਬਿਨ ਮੁੰਡ ਤੁਰੰਗ ਜੁਤ ਰੁੰਡ ਸੋਇ।ਗਤਿ ਹੋਤਿ ਭਟਨਿ ਕੀ ਜਿਮ ਸੁ ਜੰਗ।ਸੋ ਭਈ*ਲਖਹੁ, ਕਟ ਜਾਂਹਿ ਅੰਗ'॥੩੯॥ਸੁਨਿ ਲਲਾਬੇਗ ਕੇ ਸ਼ੋਕ ਭਾਰ[10]।'ਪਰਵਾਰ ਮੋਰ ਨਰ[11] ਭੇ ਸੰਘਾਰ। ਜਾਨੀ ਨ ਰੀਤਿ ਇਮ ਮੋਹਿ ਹੋਇ[12]।ਲਰਿਬੋ ਫਰੇਸ਼ਤੇ ਸੰਗ ਜੋਇ॥੪੦॥ਇਹ ਕਰਨਹਾਰ ਕਰਾਮਤ ਬਿਲੰਦ।ਨਹਿੰ ਸਕਨੋ ਜਾਨਿ,ਲਖਿ ਸੈਨ ਬ੍ਰਿੰਦ।ਦਲ ਗੁਰੂ ਕੇਰ[13]ਮੈਂ ਅਲਪ ਜਾਨਿ।ਲਖਿ ਕੈ, ਸੁਖੇਨ ਕਰਿ ਦੇਉਂ ਹਾਨ'॥੪੧॥ਇੱਤ੍ਰਾਦਿਕ ਬਾਕ ਕਹਿ ਕਰਿ ਰੁਦੰਤਿ । ਪਛੁਤਾਇ ਅਧਿਕ ਸੰਕਟ ਭਰੰਤਿ । ਨਿਜ ਮ੍ਰਿੱਤੁ ਰਿਦੈ ਨਿਸ਼ਚੈ ਸੁ ਕੀਨਿ । ਨਹਿੰ ਜਿਯਨਿ ਆਸ ਭਾ ਅਨੰਦ ਹੀਨ ॥ ੪੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਭਾਈ ਜੇਠਾ ਸ਼ਮਸਬੇਗ ਬੱਧ' ਪ੍ਰਸੰਗ ਬਰਨਨੰ ਨਾਮ ਦੁਤਿ· ਪੰਚਾਸਤੀ ਅੰਸੂ ॥੫੩ ॥

੫੩. [ਲਲਾ ਬੇਗ ਬੱਧ]।

ਦੋਹਰਾ ॥ ਰੋਦਤਿ ਸ਼ੋਕਤਿ ਹੇਰਿ ਕਰਿ ਹੁਤੋ ਮੁਸਾਹਿਬ ਪਾਸ। ਗੁਲ ਖਾਂ ਨਾਮ ਪਠਾਨ ਕੋ ਬੋਲਨੋ ਸੁਮਤਿ ਪ੍ਰਕਾਸ਼ ॥੧॥ ਭੁਜੰਗ ਛੰਦ ॥ 'ਲਲਾਬੇਗ!ਸ਼ੋਕੰ ਨ ਕੀਜੈ ਸੁਜਾਨਾ। ਸਮੋ ਜੋਗ ਕੋ ਜਾਨਿ ਲੀਜੈ ਮਹਾਨਾ। ਫਤੇ ਹੋਇ ਕੈ ਹਾਰ ਏਕੋ ਸੁ ਪਾਵੈ। ਲਰੈਂ ਬੀਰ ਸਾਰੇ ਇਹੀ ਰੀਤਿ ਭਾਵੈ॥੨॥ ਤਜੈ ਜੰਗ ਜੋਧਾ ਬੁਰੀ ਬਾਤ ਹੋਵੈ। ਦੁਹੂੰ ਲੋਕ ਕੋ ਮੋਦ, ਤਾਰੀਫ[14]ਖੋਵੈ। ਬਡੇ ਆਪ ਦਾਨਾ, ਕਹੈ ਕੌਨ ਸਮਾਨੋਂ?।ਭਲੀ ਬਾਤ ਜੇਤੀ ਸਭੈ ਬੁੱਧਿ ਜਾਨੋ ॥੩॥ ਰਚੀ ਆਪ ਮੌਲਾ ਬਨੈ ਅੱਗੂ ਸੋਈ। ਸਹੈਂ ਸੀਸ ਸਾਰੇ ਨ ਮੋਰੈ ਸੁ ਕੋਈ। ਕਹਾਂ ਹੋਤਿ

---

[1]ਘੋੜਾ ਅੱਗੇ ਚਲਿਆ ਤਾਂ(ਧੜ)ਹੇਠਾਂ ਲਟਕ ਪਿਆ। [2]ਡੂਬਕਿਆ। [3]ਚਲੇ (ਘੋੜਾ)। [4]ਡਰਦਾ ਹੈ (ਘੋੜਾ) ਜੇ (ਘਸੀਟਨ ਦਾ) ਸ਼ਬਦ ਉਠਦਾ ਹੈ। [5]ਧੜ ਲਟਕਦਾ ਵੇਖਕੇ। [6]ਵੇਖਕੇ ਕਿਹਾ ਘੋੜਾ ਪਛਾਣ। [7]ਹੇਠਾਂ ਸੀ। [8]ਏ ਸਿਰਾ ਧੜ। [9]ਜੋ ਤੁਸਾਂ ਪਛਾਣਿਆਂ ਹੈ । [10]ਭਾਰੀ । [11]ਮੇਰੇ ਪਰਵਾਰ ਦੇ ਨਰ । [12]ਮੇਰੇ ਨਾਲ ਐਸੀ ਹੋਵੇਗੀ । [13]ਗੁਰੂ ਦਾ ਦਲ । [14]ਜਸ । *ਪਾ:-ਭਲੀ ।

ਰੋਏ ਮਿਟੈ ਨਾਂਹਿ ਕੈਸੇ। ਲਰੋ ਅੱਗੂ ਹੈ ਚਢੋ ਆਪ ਜੈਸੇ॥ ੪ ॥ ਹਜੋ[1] ਨ ਕਰੈਂ ਤੋਹਿ ਤਾਰੀਫ ਸਾਰੋ।ਰਖੋ ਲਾਜ ਆਛੈ, ਕਰੋ ਨਾਂਹਿ ਟਾਰੇ[2]।ਗੁਲੰਖਾਨ ਕੋ ਬੈਨ ਜਾਨੇ ਸੁਜਾਨੇ[2]। ਲਲਾਬੇਗ ਨੇ ਸ਼ੋਕ ਤਯਾਗਜੋ ਮਹਾਂਨੇ ॥ ੫ ॥ ਕਰਜੋ ਓਤਸਾਹੰ ਰਿਦੈਧੀਰ ਧਾਰੋਗੁਰੂ ਸੰਗ ਚਾਹੈ–ਭਿਰੋਂ ਜੰਗ ਭਾਰੇ–।ਹੁਤੋ ਫੌਜ ਖਾਂ ਪਾਸ ਦੀਨੀ ਦਲੋਰੀ। 'ਅਹੈਂ ਪ੍ਰਾਣ ਜੋ ਲੌ ਸੁਨੋ ਬਾਤ ਮੋਰੀ ॥ ੬॥ ਗੁਰੂ ਕੋ ਗਹੈਂ ਕੈ ਹਤੈਂ ਸ਼ਸਤ੍ਰ ਮਾਰੈਂ।ਤਬੈ ਸ਼ਾਹੁ ਕੇ ਪਾਸ ਆਪਾ ਦਿਖਾਰੈਂ। ਨਹੀਂ ਤੋ ਇਹਾਂ ਬੀਰ ਖੇਤੇ ਮਝਾਰਾ। ਸਰੀਰੰ ਤਜੈਂਗੇ ਸਹੈਂ ਖੱਗ ਧਾਰਾ[3] ॥ ੭ ॥ ਇਹੀ ਬਾਤ ਆਛੀ ਲਲਾਬੇਗ ਮਾਨੀ। ਚਲਜੋ ਸਾਮੁਹੇ ਜੰਗ ਕੇ ਹੇਤੁ ਮਾਨੀ। ਬਜੇ ਸੰਗ ਧੌਂਸਾ ਜੁਝਾਊ ਬਡੇਰਾ। ਲਰੈ ਬੋਰਿ ਦੋ[4] ਚਾਵ ਠਾਨੈ ਘਨੇਰਾ ॥੮॥ ਹਕਾ ਹਾਕ ਬਾਜੀ[5], ਲਖੈ ਪ੍ਰਾਨ ਅੰਤਾਨ ਜਾਨਜੋ ਪਰੈ ਆਜ ਕੋਊ ਬਚੈਤ।ਭਏ ਸਾਮੁਹੇ ਤੁੰਦ ਤਾਜੀ[6]ਕੁਦਾਏ।ਗਹੇ ਸ਼ਸਤ੍ਰ ਤੀਖੇ ਤੁਫੰਗੀ ਚਲਾਏ ॥ ੯ ॥ ਕਿਨੂੰ ਚਾਂਪ ਲੀਨੇ ਸੁ ਥਾਨੰ ਸੰਧਾਨੇ[7]। ਧਰੈ ਦੀਹ[8] ਨੇਜੇ ਕ੍ਰਿ ਸਾਗੀ ਮਹਾਨੇ। ਕਰਜੋ ਹੇਲ[9], ਮੇਲਜੋ ਭਟੈ ਸ਼ੋਰ ਭਾਰੋ। 'ਨਹੀਂ ਜਾਨਿ ਦੀਜੈ ਗਹੋਂ ਕੈ ਪ੍ਰਹਾਰੋਂ'॥੧੦॥ ਗੁਰੂ ਸੂਰ ਠਾਂਢੇ ਪਿਖੇ–ਸ਼ੱਤ੍ਰੂ ਆਏ। ਨਹੀਂ ਭਾਜਤੇ, ਪ੍ਰਾਨ ਚਾਹੈਂ ਖਪਾਏ–।ਬਡੀਚੌਂਗ ਬਾਂਧੇ ਮਿਲੇ ਨੇਰੰਕੀਨੇ।ਤੁਫੰਗਾਨ ਗੋਰੀ ਤਬੈ ਛੋਰਿ ਦੀਨੇ ॥ ੧੧ ॥ ਦੁਹੂੰ ਓਰ ਤੇ ਭੇੜ ਮਾਚਜੋ ਦੁਹੇਲਾ[10]। ਸਟਾਸਾਟ ਸੋਲੇ ਭਈ ਰੇਲ ਪੇਲਾ[10]। ਚਲੇ ਤੀਰ ਤੀਖੇ ਲਗੇ ਅੰਗ ਗਾਢੇ। ਛੁਟੇ ਸ਼ੂਲ ਚਾਲਜੋ ਮਹਾਂ ਰੋਸ ਬਾਢੇ ॥੧੨॥ ਚਲੇ ਆਇ ਸੁਧੇ[11] ਮਿਲੇ ਤੁੰਡ ਨੇਰੇ।ਅਪੋ ਆਪ ਮੈਂ ਜੰਗ ਮਾਚੀਤਿ ਹੇਰੇ।ਪਰੀ ਕੂਕ ਭਾਰੀ ਸੁਨੈ ਦੂਰ ਜੋਈ। ਲਗੀ ਛੂਟਿ ਗੋਰੀ ਤਜੇ ਪ੍ਰਾਨ ਕੋਈ ॥ ੧੩ ॥ ਮਹਾਂ ਜੁੱਧ ਮਾਚਜੋ ਗੁਰੂ ਜੀ ਅਨੰਦੇ। ਲਖੋ ਚਾਂਪ ਗਾਢੋ[12] ਤਜੈਂ ਤੀਰ ਬ੍ਰਿੰਦੇ। ਕਹਜੋ ਜੋਧ ਸੋਂ 'ਜੰਗ ਕੀਨੇ ਬਡੇਰੇ। ਨਹੀਂ ਅੱਗੂ ਜਾਵੋ, ਪਿਖੋ ਬੀਰ ! ਭੇਰੇ[13] ॥੧੪॥ ਬਡੀ ਰਾਤ ਕੋ ਬ੍ਰਿੰਦ ਬੈਰੀ ਲਰੰਤੇ।ਖਪਾਏ ਘਨੇ ਮਾਰਿ ਦੋਹੀ ਦੁਰੰਤੇ[14]।ਛੁਟੈਂ ਤੀਰ ਗੋਰੀ ਬਚਾਵੈ ਸਰੀਰੰ। ਭਯੋ ਅੰਤ ਸ਼ੱਤ੍ਰੂਨਿ, ਜੀਤੇ ਸੁ ਧੀਰੰ[15] ॥ ੧੫॥ ਗੁਰੂ ਬੈਨ

---

[1]ਨਿੰਦਾ। [2](ਸਆਕਿਆਂ ਵਾਲੇ। [3](ਅੱਗੇ) ਦੇ ਵੇਰ ਲੜ ਚੁਕਾ ਸੀ। [4]ਸ਼ੋਰ ਪਿਆ। [5]ਘੋੜੇ। [6]ਤੀਰ ਸੰਧਿਆ। [7]ਭਾਰੀ। [8]ਹੱਲਾ ਕੀਤਾ। [9]ਕਠਨ। [10]ਧਕੋਧੱਕੀ। [11]ਸਿੱਧੇ ਚਲੇ ਆਏ। [12]ਕਰੜਾ। [13]ਭੇੜ, ਲੜਾਈ। [14]ਲੁਕ ਗਏ। [15]ਧੀਰਜ ਨਾਲ (ਹੁਣ) ਜਿੱਤ ਲਈਏ।

ਮਾਨਜੋ ਅਮੋਰੈ[1] ਪਛਾਨਜੋ। ਕਰਜੋ ਭੀਮ ਜੁੱਧੰ ਦਲੰ ਛੂਰ ਹਾਨਜੋ। ਕਛੂ ਅੰਗ ਮੈਂ ਘਾਵ ਲਾਗੇ ਦਿਖੰਤੇ। ਸ਼ੂਮੰ ਹੋਤਿ ਭਾ ਖੇਤ ਘੋਰਾ ਭੂਮੰਤੇ ॥ ੧੬॥ ਬਿਧੀਚੰਦ ਚਾਹੈ[2]ਬਰੋਂ ਸ਼ੱਤ੍ਰ ਮੱਧੰ।ਬਧੋਂ ਏਕ ਬਾਰੀ ਕਰੋਂ ਜੁੱਧਸੁੱਧੰ[3]। ਗੁਰੂ ਜੀ ਨਿਵਾਰਜੋ[4]ਉਚਾਰਜੋ 'ਥਿਰੋ ਜੈ[5]।ਲਗੇ ਘਾਵ ਅੰਗੰ,ਸ਼ੂਮੰ ਜਾਨਿ ਲੀਜੈ॥੧੭॥ ਅਬੈ ਅੰਤ ਕੋ ਜੁੱਧ ਦੇਖੋ ਹਮਾਰਾ।ਲਲਾਬੇਗ ਕੋ ਸਾਥ ਖੱਗੰ ਪ੍ਰਹਾਰਾ[6]।ਜਿਤੀ ਸ਼ਾਹੁ ਕੀ ਸੈਨ ਜੋਧਾ ਕਹਾਵੈ।ਮਚੈ*ਮਾਰ ਐਸੀ,ਨਹੀਂ ਸ਼ੇਖ ਪਾਵੈ[7] ॥ ੧੮ ॥ ਬਿਧੀ ਜੋਧ ਦੋਨੋ ਕਹਜੋ ਨੰਮ੍ਰਿ ਹ੍ਵੈ ਕੈ। 'ਸਮੰ[8]ਆਪ ਕੋ ਕੌਨ ਹ੍ਵੈ ਹੈ ਅਰੈ ਕੈ। ਨਹੀਂ ਦੇਵ ਦੈਂਤਾਨਿ ਮੈਂ ਬੀਰ ਕੋਈ। ਕਹਾਂ ਬਾਪੁਰੇ[9] ਮਾਨੁਖਾ ਜੂਨ ਜੋਈ ॥ ੧੯ ॥ ਕਹੋ ਏਕ ਵਾਰੰ ਤ੍ਰਿਲੋਕੀ ਬਿਨਾਸੈ। ਰਚੋ ਫੇਰ ਤੈਸੇ, ਕਰੈ ਮੂਢ ਸਾਂਸੋ[10]। ਇਤੋ ਬੋਲਤੇ ਆਪ ਮਾਂਹੀ ਕ੍ਰਿਪਾਲਾ। ਇਤੋ ਬੀਰ ਆਏ ਮਹਾਂ ਜ਼ੋਰ ਘਾਲਾ[11]॥ ੨੦ ॥ ਤੁਫੰਗਾਨਿ ਤੀਰਾਨਿ ਨੇਜ਼ਾਨਿ ਸੰਗਾ।ਮਹਾਂ ਕੋਪ ਧਾਰੇ ਕਰੇ ਘਾਵ ਅੰਗਾ। ਗਿਰੇ ਬੀਰ ਮਾਰੇ ਹਲਾਹਾਲ ਹੋਈ। ਪਰਜੋ, ਹੋਲ ਘਾਲਜੋ ਮਿਟਜੋ ਨਾਂਹਿ ਕੋਈ ॥੨੧॥ ਗੁਰੂ ਜਾਨਿ ਲੀਨੀ, ਤਜੇ ਪ੍ਰਾਨ ਸਾਰੇ। ਲਯੋ ਚਾਂਪ ਗਾਢੇ ਤ੍ਰਿਖੇ ਤੀਰ ਮਾਰੇ।ਬਿਧੇ ਬ੍ਰਿੰਦ ਬੈਰੀ ਪਰੇ ਜਾਇ ਭੂ ਮੈਂ[12]। ਇਕੋ, ਦੋਇ, ਤੀਜੋ ਹਤੇ, ਕੋਇ ਝੂਮੈ[13]॥੨੨॥ਭਏ ਟੋਲ ਆਗੇ ਰਿਪੂ ਸਾਮੁਹਾਏ। ਲਲਾਬੇਗ ਦੇਖੇ ਗੁਰੂ ਆਪ ਆਏ।--ਚਹੋਂ ਚਿੱਤ ਜੋਊ ਭਈ ਬਾਤ ਸੋਈ। ਅਬੈ ਜੰਗ ਮੇਰੋ ਗੁਰ ਸੰਗ ਹੋਈ--॥ ੨੩ ॥ ਭਯੋ ਟੋਲ ਆਗੇ ਗੁਰੂ ਜਨੋਂ ਨਿਹਾਰੇ। ਤਕੇ ਤੀਰ ਤੀਖੇ ਧਨੂੰ ਐਂਚ ਮਾਰੇ। ਹਯੰ ਅੰਗ ਬੀਧੋ[14]ਲਗੋ ਘਾਵ ਜਾਈ । ਛੁਟਜੋ ਸ਼ੋਣ ਬ੍ਰਿੰਦੰ ਸੁ ਧਾਰਾ ਚਲਾਈ ॥ ੨੪ ॥ ਸੁਹੇਲਾ ਪਿਖਜੋ ਘਾਵ ਲਾਗੇ ਘਨੇਰੇ।ਰਿਦੇ ਰੋਸ ਜਾਗਜੋ ਗੁਰੂ ਕੋਧਡੇਰੇ।ਜਿਨੋਂ ਅੱਗੂ ਚੌਰੇ ਖਤੰਗੰ ਨਿਕਾਸੇ। ਕੁਦੰਡੰ ਸੰਧਾਨੇ[15] ਬਿਖੀ ਸੇ[16] ਪ੍ਰਕਾਸ਼ੇ ॥੨੫॥ ਕਰਜੋ ਜੋਰ ਘੋਰੇ ਲਗਜੋ ਕਾਨ ਹਾਥੰ[17]।ਲਲਾਬੇਗ ਸੋਂਹੇ ਭਜਜੋ ਬੇਗ ਸਾਥੰ।ਚਲਜੋ ਕ੍ਰੋਧ ਤੇ ਸ਼ੁਕ ਬਾਨੰ ਮਹਾਨਾ। ਉਡਜੋ ਪੰਖ ਧਾਰੇ ਫਨੀ[18] ਕੇ ਸਮਾਨਾ॥੨੬॥ ਲਗਜੋ ਭਾਲ ਮੈਂ[19] ਤਾਤਕਾਲੰ ਪ੍ਰਵੇਸ਼ਾ।ਲਲਾਬੇਗ ਘੋਰਾ ਬਲੀ ਜੋ ਵਿਸ਼ੇਸ਼ਾ।

---

[1]ਅ+ਮੋੜ=ਨਾ ਮੋੜਨੇ ਜੋਗ। [2]ਮਨੇ ਕੀਤਾ। [3]ਠਹਿਰੇ। [4]ਤਲਵਾਰ ਦਾ ਵਾਰ। [5]ਬਚਣਾ ਨਾ ਪਾਵੇ। [6]ਬਰੱਬਰ। [7]ਵਿਚਾਰੇ। [8]ਸੰਸਾ,ਸ਼ੱਕ [ਸੰ:,ਸੰਸ਼ਯ। ਗੁਮੀ:ਹਿੰਦੀ,ਸਾਸਾ]। [9]ਜ਼ੋਰ ਪੈ ਗਿਆ [10]ਧਰਤੀ ਤੇ। [11](ਘਾਉ ਖਾਕੇ) ਲੋਟ ਪੋਟ ਹੋ ਰਿਹਾ ਹੈ । [12]ਵਿੰਨ੍ਹੇ ਗਏ । [13]ਧਨੁਖ ਵਿਚ ਚੜ੍ਹਾਏ । [14]ਸਰਪ ਵਤ । [15]ਕੰਨਾਂ ਤਕ (ਖਿੱਚਿਆ) ਹੱਥ ਜਾ ਲਗਾ । [16]ਸਰਪ। [17](ਘੋੜੇ ਦੇ) ਮੱਥੇ ਵਿਚ । *ਪਾ:--ਪਚੇ ।

ਘਨੋ ਦੀਨ ਮੋਲੰ[1] ਚਲਾਕੈ ਬਡੇਰਾ। ਪਿਛਾਰੀ ਨਿਕਾਸਨੋ ਪਰਨੋ ਪਾਰ, ਫੇਰਾ[2]॥੨੭॥ਗਡਨੋ ਜਾਇ ਕੂ ਮੈਂ, ਸ ਲੋਹੂ ਸੁਰੰਗਾ॥ਗਿਰਨੋ ਸ਼ੀਘ੍ਰ ਘੋਰਾ ਸਜੈ ਜ਼ੀਨ[3]ਚੰਗਾ। ਲਲਾਬੇਗ ਨੇ ਬੇਗ ਤੇ ਤਜਾਗਿ ਦੀਨਾ। ਮਹਾਂ ਕ੍ਰੋਧ ਤੇ ਤੀਰ ਤੁਜਾਗੇ ਪ੍ਰਬੀਨਾ ॥ ੨੮ ॥ ਸੁਹੇਲਾ ਅਮੋਲਾ ਤਕੈ ਭਾਂਹਿ ਮਾਰੈ। ਦਯੋ ਬੀਧ ਆਗੇ ਸ਼ਿਤਾਬੀ ਪ੍ਰਹਾਰੈ। ਰਿਦੇ ਭਾਲ ਮੈਂ[4] ਤੀਰ ਲਾਗੇ ਘਨੇਰੇ। ਗਿਰਨੋ ਜੰਗ ਖੇਤੰ ਹਤਨੋ ਭਾਂਹਿ ਬੇਰੇ ॥ ੨੯ ॥ ਬਡੇ ਭਾਗ ਜਾਂਕੇ ਗੁਰੂ ਅੰਗ ਸੰਗੇ। ਮਿਲੇ ਸੋ ਰਹੇ, ਪ੍ਰਾਨ ਤੁਜਾਗੇ ਤੁਰੰਗੇ। ਗਯੋ ਦੇਵਲੋਕੰ ਤਜੈ ਸ਼ੋਕ ਮੋਹੰ । ਨਹੀਂ ਫੇਰ ਫੇਰੀ ਜਗੀ ਬੀਚ ਹੋਹੰ ॥ ੩੦ ॥ ਬਿਧੀਚੰਦ ਸ਼ੀਘ੍ਰੰ ਕਹਨੋ ਹੋਹਿ ਨੇਰੇ। 'ਚਵੋ ਔਰ ਘੋਰੇ ਪ੍ਰਭੂ ਧਾਹਿ ਬੇਰੇ'।ਗੁਰੂ ਧਰਮ ਜੁੱਧੇ ਬਿਚਾਰਨੋ ਉਚਾਰੈ[5]। 'ਖਰੋ ਅੱਗ੍ਰ ਬੈਰੀ ਹਯੰ ਭਾਂਹਿ ਮਾਰੇ ॥ ੩੧ ॥ ਨਹੀਂ ਔਰ ਲੀਨੋ, ਪ੍ਰਿਥੀ ਬੀਚ ਠਾਂਢੋ। ਅਹੈ ਸੰਮੁਖੀ, ਜੰਗ ਕੋ ਚਾਵ ਬਾਢੋ। ਤਥਾ ਜਾਨਿ ਮੋਹੀ ਅਰੂਢੈਂ ਨ ਘੋਰੈ[6]। ਅਬੈ ਜੰਗ ਖੱਗੀ ਕਰੈਂ ਭੇਰ ਘੋਰੈ[7]॥ ੩੨ ॥ ਕਹਨੋ ਬਾਕ ਐਸੋ, ਭਏ ਫੇਰ ਸੋਹੰ[8] । ਕਰਾਚੋਲ ਐਂਚਨੋ, ਕਰੀ ਬੰਕ ਭੌਹੰ। ਲਲਾਂਬੇਗ ਕੇ ਅੱਗ੍ਰ ਆਯੋ ਪਠਾਨਾ। ਮਹਾਂ ਕੋਪ ਤੇ ਸੰਗ ਤਾਂਕੇ ਬਖਾਨਾ[9] ॥ ੩੩ ॥ 'ਗੁਰੂ ਔਰ ਮੇਰੇ ਨ ਬੀਚੰ ਪਰੀਜੈ। ਟਰੋ ਆਨ ਥਾਨੰ, ਮਰੀਜੈ ਕਿ ਜੀਜੈ । ਇਨੋ ਸੰਗ ਜੰਗੰ ਕਰੋਂ ਆਪ ਆਛਾ॥ਮਰੋਂ ਕੈ ਸੰਘਾਰੋਂ, ਨਹੀਂ ਆਨ ਬਾਂਛਾ ॥ ੩੪ ॥ ਕਿਧੌਂ ਸ਼ਾਹੁ ਕੇ ਬਾਜ ਲੈ ਕੈ ਚਲੋਂਗੇ। ਕਿਧੌਂ ਪ੍ਰਾਨ ਦੈ ਸੰਗ ਧੂਲੀ ਮਿਲੋਂਗੇ। ਖਰੋ ਦੂਰ ਹ੍ਵੈ ਕੈ ਤਮਾਸ਼ੋ ਪਿਖੀਜੈ। ਕਿਧੌਂ ਔਰ ਜੋਧਾਨਿ ਸੋਂ ਜੁੱਧ ਕੀਜੈ' ॥ ੩੫ ॥ ਤਿਸੀ ਰੀਤਿ ਸਾਰੇ ਗੁਰੂ ਜੀ ਹਟਾਏ। ਮਚਨੋ ਦੁੰਦ[10]ਜੁੱਧੰ ਕ੍ਰਿਪਾਨੰ ਚਲਾਏ। ਕਬੈ ਨੇਰ ਢੁਕੈਂ ਕਬੈ ਦੂਰ ਹੋਵੈਂ।ਦੁਹੂੰ ਬੀਰ ਬਾਂਕੇ ਹਤੈਂ ਘਾਤ ਜੋਵੈਂ ॥ ੩੬ ॥ ਦੁਹੂੰ ਕੀਰਤੀ ਚਾਹਿੰ, ਚੌਪੇ ਜੁਝਾਰੇ। ਦੁਹੂੰ ਸੈਨ ਕੇ ਸੂਰ ਸ੍ਵਾਮੀ ਉਦਾਰੇ।ਬਿਜੈ ਬਾਂਛਿ ਦੋਊ ਰਸੰ ਬੀਰ ਭੀਨੇ । ਦੁਹੂੰ ਸ਼ਸਤ੍ਰ ਵਿੱਦਯਾ ਕਮਾਈ ਪ੍ਰਬੀਨੇ ॥ ੩੭ ॥ ਦੁਊ ਜੁੱਧ ਜੈਤਾ[11] ਘਨੇ ਜੰਗ ਕੀਨੇ । ਹਯੰ ਹੀਨ ਦੋਨੰ, ਰਣੰ ਧਰਮ ਚੀਨੇ।ਦੁਊ

[1]ਬਹੁਤ ਮੁੱਲ ਤਾਰਿਆ ਸੀ। [2]ਫਿਰ.....। [3]ਕਾਠੀ। [4]ਮੱਥੇ ਤੇ ਛਾਤੀ ਵਿਚ। [5]ਗੁਰੂ ਜੀ ਨੇ ਧਰਮ ਦਾ ਜੁੱਧ ਕਰਨਾ (ਚਾਹੀਏ, ਇਹ) ਵਿਚਾਰ ਕੇ ਕਿਹਾ। [6]ਘੋੜੇ ਤੇ ਨਹੀਂ ਚੜ੍ਹਾਂਗੇ। [7]ਜੰਗ ਵਿਚ ਖੰਡੇ ਦਾ ਭਿਆਨਕ ਭੇੜ ਕਰਾਂਗੇ। [8]ਸਾਹਮਣੇ। [9](ਲਲਾ ਬੇਗ) ਨੇ ਕਿਹਾ । [10]ਦੋਹਾਂ ਦਾ। [11]ਜੁਧ ਜਿੱਤਣ ਵਾਲੇ ।

ਦਾਵ ਤਾਕੈਂ ਅਰੈਂ ਆਪ ਮਾਂਹੀ॥ਮਨੋ ਸ਼ੇਰ ਦੋਨੋ ਮਿਟੈਂ ਪਾਇ ਨਾਹੀਂ[1]॥੩੮॥ ਰੁਪੇ ਬੀਰ ਦੋਨੋ ਗਜੰਰਾਜ ਭਾਰੇ। ਬਡੇ ਦੰਤ ਧਾਰੀ, ਮਹਾਂ ਛੋਭ ਵਾਰੇ।ਦੁਹੂੰ ਢਾਲ ਢੋਈ ਢਕਾ ਢੂਕ ਕੀਨੀ। ਦੁਹੂੰ ਖੱਗ ਧਾਰੀ ਮਤੀ ਕੋਪ ਭੀਨੀ॥੩੯॥ ਲਲਾਬੇਗ ਧਾਯੋ ਕਰਾਚੋਲ[2] ਮਾਰਾ। ਗੁਰੂ ਢਾਲ ਪੈ ਲੀਨਿ ਓਜੇ ਸੰਭਾਰਾ। ਕਹਯੋ[3]ਵਾਰ ਔਰੈ ਕਰੋ ਘਾਤ ਪੈਕੋ।ਪਿਛਾਰੀ ਬਿਸੂਰੈਂ ਗਿਰੈਂ ਮ੍ਰਿਤੁ ਹ੍ਵੈ ਕੈ'॥ ੪੦॥ ਦਲੋਰੀ ਗੁਰੂ ਕੀ ਮਹਾਨੀ ਪਛਾਨੀ। ਕਰੈ ਵਾਰ ਤੇ ਵਾਰ ਕੋ ਖੱਗ ਪਾਨੀ[4]। ਪੁਨੰ ਸ਼ੀਘ੍ਰ ਸਾਥੰ ਕਰਯੋ ਨੇਰ ਆਯੋ। ਚਹਯੋ ਮਾਰਿਬੇ ਹਾਥ ਊਚੋ ਉਠਾਯੋ॥ ੪੧ ॥ ਕਰੀ ਢਾਲ ਸੋਹੈਂ ਨਿਕੈ ਹੋਇ ਆਗੇ। ਗੁਰੂ ਜੀ ਚਲਾਯੋ ਰਿਦੈ ਕੋਪ ਜਾਗੇ।ਲਲਾਬੇਗ ਨੇ ਆਪ ਨਾਂਹੀ ਪ੍ਰਹਾਰਯੋ। ਗੁਰੂ ਵਾਰ ਤੇ ਅੰਗ ਸਾਰੋ ਉਬਾਰਯੋ॥ ੪੨ ॥ ਕਰੀ ਛਾਲ ਸ਼ੀਘ੍ਰੈ ਇਤੈ ਊਤ ਹੋਯੋ। ਪਹੁੰਚੇ ਗੁਰੂ ਜੀ, ਗਯੋ ਦੂਰ ਜੋਯੋ। 'ਖਰੋ ਹੋਹੁ ਗੀਦੀ ਕਹਾਂ ਜਾਨਿ ਪਾਵੈਂ। ਦਿਜੈ ਵਾਰ ਮੋਰੋ ਕਹਾਂ ਲੌ ਬਚਾਵੈਂ' ॥ ੪੩ ॥ ਸੁਨੇ ਬੈਨ ਕੋਪਯੋ ਲਲਾਬੇਗ ਬੀਰੇ। ਥਿਰਯੋ ਫੇਰ ਐਸੇ ਰਿਦੈ ਧਾਰਿ ਧੀਰੈ। ਭਯੋ ਸਾਮੁਹੇ ਜਯੋਂ ਬਿਖੀ[5] ਹੋਇ ਭਾਰੋ। ਦਬੈ ਪੂਛ ਤੇ ਕਾਟਿਬੇ ਕੋ ਪਧਾਰੈ[6]॥੪੪॥ਪ੍ਰਹਾਰੇ ਕ੍ਰਿਪਾਨੈ ਕਈ ਵਾਰ ਕੀਨੇ। ਤਥਾ ਸ਼ੀਘ੍ਰ ਧਾਰੇ ਗੁਰੂ ਓਟ ਲੀਨੇ।ਧਰੀ ਹਾਥ ਥਾਮੇ ਬਡੀ ਢਾਲ ਭਾਰੀ। ਦੁਤੀ ਹਾਥ ਮਾਂਹੇ ਕ੍ਰਿਪਾਨੰ ਸੰਭਾਰੀ ॥ ੪੫ ॥ ਤਰੇ ਵਾਰ ਤਾਕਯੋ ਪ੍ਰਹਾਰੈ ਸਮਾਨਾ[7]।ਕਰੀ ਓਟ ਤਾਹੂੰ ਲਲਾਬੇਗਜਾਨਾ[7]।–ਤਰੇ ਦਾਵ ਕੋ ਮੈਂ ਬਚਾਵੈਂ– ਚਹੰਤਾ। ਕਰੀ ਢਾਲ ਆਗੇ ਸੁ ਪੈਰੈਂ ਰੁਪੰਤਾ[8] ॥੪੬॥ ਗੁਰੂ ਸ਼ੀਘ੍ਰ ਤੇ ਹਾਥ ਊਚੇ ਉਭਾਰਾ। ਕਰਾਚੋਲ[2] ਬਾਹਯੋ, ਲਗੀ ਜਾਇ ਧਾਰਾ। ਬਹੀ ਕੰਠ ਮੈਂ ਪਾਰ ਭੀ ਰੀਤਿ ਐਸੇ। ਕਰੇ ਕਾਟ ਸਾਂਬੂਣ ਕੋ ਤਾਰ ਜੈਸੇ ॥ ੪੭ ॥ ਗਿਰਯੋ ਸੀਸ ਸ਼ੀਘ੍ਰੰ ਰਹੇ ਨੈਨ ਬਾਯੋਂ[9]। ਮਨੋ ਸ਼ੀਫਲੰ ਬਾਯੁ[10] ਸ਼ਾਖਾ ਗਿਰਾਯੋ। ਬਿਨਾ ਮੁੰਡ ਤੇ ਰੁੰਡ ਭੂ ਮੈਂ ਪਰਯੋ ਹੈ।ਤਰੂ ਮੂਲ ਛਿੰਨੰ[11] ਮਨੋਂ ਸੋ ਗਿਰਯੋ ਹੈ॥ ੪੮ ॥ ਦੋਹਰਾ ॥ ਰਹਯੋ ਬਚਾਵਤ ਤਰੇ ਕੋ ਉਪਰ ਭਯੋ ਪ੍ਰਹਾਰ। ਪ੍ਰਾਨ ਤਜਾਗਿ ਗਮਨਯੋ ਭਿਸਤ ਸਤਿਗੁਰ ਅੱਗ੍ਰ ਨਿਹਾਰਿ॥੪੯॥

[1]ਪੈਰ(ਪਿੱਛੇ)ਹਟਾਉਂਦੇ ਨਹੀਂ। [2]ਤਲਵਾਰ [ਫਾ:,ਕ਼ਰਾਚੁਰ]। [3]ਹੱਥ ਤਲਵਾਰ ਲੈਕੇ। [4]ਸਰਪ। [5](ਸੱਪ ਦੀ) ਪੂਛ ਦੇਖਣ ਤੇ ਜਿਵੇਂ ਉਹ ਕਟਣ ਨੂੰ ਦੌੜਦਾ ਹੈ। [6](ਖਾਨ ਨੇ) ਮੰਨਿਆਂ (=ਅਨੁਮਾਨ ਕੀਤਾ ਕਿ) ਹੋਠੋਂ ਦੀ ਵਾਰ ਤੱਕ ਕੇ ਮਾਰਨਗੇ। (ਅ) ਹੋਠੋਂ ਦੀ ਤੱਕਕੇ ਮਿਲਵਾਂ ਵਾਰ ਮਾਰਨਗੇ। [7]ਇਹ ਜਾਣਕੇ ਲਲਾ ਬੇਗ ਨੇ (ਉਸ ਪਾਸੇਓਂ) ਬਚਾਉ ਕੀਤਾ। [8]ਝੁਕੇ। [9]ਨੈਣ ਹੋਛੇ ਰਹਿ ਗਏ। [10]ਨਲੀਏਰ ਨੂੰ ਵਾਯੂ ਨੇ। [11]ਬ੍ਰਿੱਖ ਜੜ੍ਹੋਂ ਕਟਿਆ।

ਇੰਚੇ ਸਪਤਮ ਰਾਸੇ 'ਲਖਾਏਗੋ ਬੰਧੋ' ਪ੍ਰਥੰਮੋ ਅਰਨਨੈ ਨਾਮ ਤੀਨ ਚਿਲਾਸਤਿ ਅੰਸੁ ॥ ੫੩ ॥

੫੪. [ਸ਼ਤਿਗੁਰੂ ਜੀ ਦੀ ਵਿਜੈ]।

ਦੋਹਰਾ ॥ ਬੇਗਲਲਾ ਕੋ ਮਾਰਿ ਕੈ ਸਤਿਗੁਰ ਪਾਇ ਪ੍ਰਮੋਦ । ਵਤੋ ਲੀਨਿ ਬਡ ਜੰਗ ਕੀ ਹਟੇ ਪਾਛਲੀ ਕੋਦ ॥ ੧ ॥ ਸ੍ਰੈਯਾਛੰਦ ॥ ਦਿਯੋ ਹੁਕਮ ਸਭਿ ਸੈਨਾ ਕੋ ਪ੍ਰਤਿ 'ਹੋਲ'[1] ਕਰਹੁ ਤੁਰਕਨਿ ਪਰ ਧਾਇ । ਅਰਹਿ ਸੁ ਕਟਹੁ ਮਿਲਹਿ ਸੋ ਛੋਰਹੁ,ਚਮਾਰੋ ਸ਼ਸਤ੍ਰ ਸੁ ਲੇਹੁ ਬਚਾਇ।ਸਰਬ ਚਮੂੰ ਪਤਿ ਹੋਤਿ ਭਯੋ ਹਭਿ, ਬਿਨ ਭੂਪਤਿ ਕੋ ਲਰ ਨ ਸਕਾਇ। ਕਰਹੁ ਵਤੋ, ਅਬਿ ਅੰਤ ਭਯੋ ਰਣ, ਸ਼੍ਰੀ ਨਾਨਕ ਜੀ ਭਏ ਸਹਾਇ' ॥੨॥ ਸੁਨਿ ਆਇਸੁ ਕੋ ਗਹੀ ਕ੍ਰਿਪਾਨੈਂ ਬਾਜ ਸਮਾਨ ਗਏ ਸਭਿ ਸੂਰ। ਮਨਹੁੰ ਮ੍ਰਿਗਨਿ ਪਰ ਕੇਹਰਿ ਦੌਰੇ 'ਮਾਰਿ ਮਾਰਿ' ਕਰਿ ਭਰੇ ਗ਼ਰੂਰ। ਜੋ ਸਨਮੁਖ ਹੁਇ ਭਜੈ[2] ਤੁਫੰਗਨਿ, ਤੋਮਰ ਤੀਰ ਤੁਰਕ ਭਟ ਭੂਰਾਸਭਿ ਪਰ ਪਰੀ ਮਾਰ*ਇਕ ਸਮਸਰ[3]ਹੁੰਡ ਮੁੰਡ ਕਰਿ ਮੇਲੇ ਧੂਰਿ॥੩॥ਕੰਠ ਕਟਨੋ ਕਿਹ, ਭੁਜਾ ਤੁੰਡ ਕਿਹ,ਸਿਰ ਪਰ ਬਜੀ ਕਾਂਹਿ ਕਰਵਾਰਾਕੁਛਕ ਅਰੇ ਪੁਨ ਭਾਜਿ ਪਰੇ ਤਹਿੰ,ਕਿਸ ਨੇ ਤਜਾਗ ਦੀਨਿ ਹੱਥਯਾਰ। ਕੋ ਕਰ ਜੋਰਤਿ ਖਰੋ ਨਿਹੋਰਤਿ, 'ਗੁਰੂ ਦੁਹਾਈ' ਕਾਂਹਿ ਉਚਾਰ[4]। ਦੀਨ ਭਏ ਤ੍ਰਿਣ ਦਾਂਤਨਿ ਗਹਿ ਕਰਿ[5] ਇਸ ਬਿਧਿ ਕੇਤਿਕ ਪ੍ਰਾਨ ਉਬਾਰਿ[6] ॥ ੪ ॥ ਜੰਗ ਖੇਤ ਮਹਿੰ ਵਤੋ ਭਈ ਗੁਰੁ ਜਬਹਿ'ਦੁਹਾਈ' ਤੁਰਕ ਪੁਕਾਰ। ਬਿਧੀਚੰਦ ਕੋ ਸ਼੍ਰੀ ਹਰਿਗੋਵਿੰਦ ਪਠਨੋ,'ਦੀਨ'[7]ਤਿਨ ਲੇਹੁ ਉਬਾਰ'। ਗਯੋ ਤੁਰੰਗ ਧਵਾਵਤਿ ਦੇਖੇ ਬਰਜੇ ਭਟ'ਨਹਿੰ ਕੀਜਹਿ ਮਾਰ'। ਸਰਬ ਚਮੂੰ ਕੋ ਇਕਠੀ ਕਰਿ ਕੈ ਹਟਨੋ, ਬੋਲਿ 'ਸਤਿਗੁਰ ਜੈਕਾਰ' ॥ ੫ ॥ ਜੋ ਘਾਇਲ ਗੁਰ ਬੀਰ ਪਰਨੋ ਰਣ ਤਿਸ ਕੀ ਸੁਧਿ ਕਰਿ ਲੀਨਿ ਉਠਾਇ।ਦੁੰਦਭਿ ਦੀਹ ਜੀਤ ਕੋ ਬਾਜਤਿ ਸੁਭਟ ਪ੍ਰਮੋਦਤਿ ਭੇ ਸਮੁਦਾਇ। ਜੋਧ ਸਹਿਤ ਜਹਿੰ ਸ਼੍ਰੀ ਹਰਿਗੋਵਿੰਦ ਕਰਤਿ ਕੁਲਾਹਲ ਕੋ ਤਹਿੰ ਆਇ । ਚਰਨ ਨਿਹੋਰਤਿ,ਸਭਿ ਕਰ ਜੋਰਤਿ, ਗੁਰ ਮਹਿੰਮਾ ਕਹਿ ਸੀਸ ਨਿਵਾਇ॥ ੬॥ ਸਭਿ ਕੋ ਸਤਿਗੁਰ ਕਰਨੋ ਸੰਭਾਰਨਿ ਬੂਝਤਿ ਜੋਧ ਸੰਗ ਸਤਿ ਭਾਇ[8] । 'ਗਮਨਹੁ ਸਿਵਰ, ਕਾਜ ਭਾ ਪੂਰਨ' ਇਮ ਕਹਿ ਗਮਨ ਕੀਨ ਹਰਖਾਇ। ਨਿਜ ਡੇਰੇ ਮਹਿੰ ਉਤਰੇ ਆਇ ਸੁ ਗਿਨਵਾਏ ਜੋਧਾ ਸਮਦਾਇ। ਸੈਨਪਤੀ

[1]ਹੱਲਾ। [2]ਚਲਾਵੇ। [3]ਇਕੋ ਜੇਹੀ। [4]ਕੋਈ ਉਚਾਰਦਾ ਹੈ । [5]ਦੰਦਾਂ ਵਿਚ ਘਾਹ ਲੈ ਕੇ । [6]ਕਈਆਂ ਨੇ ਪ੍ਰਾਨ ਬਚਾ ਲਏ । [7](ਜੋ) ਦੀਨ (ਹੋਏ ਹਨ)। [8]ਸਹਿਜ ਸੁਭਾ। (ਅ) ਸੱਚੇ ਪਿਆਰ ਨਾਲ।

*ਪਾ–ਸ੍ਰਾਰ=ਤਲਵਾਰ।

ਸਭਿ ਬੂਝਨ ਕੀਨਿ 'ਕੇਤਿਕ ਸੁਭਟ ਰਹੇ ਰਣ ਥਾਇੰ'?' ॥੭॥ ਗਿਨਿਕੈ ਸਭਿਨਿ ਆਨਿ ਸੁਧ ਦੀਨਸਿ ਮਹਾਰਾਜ! ਰਾਵਰ ਕੇ ਬੀਰ। ਜੋਧਰਾਇ ਕੀ ਚਮੂੰ ਸਹਿਤ ਸਭਿ ਪਹੁੰਚੇ ਸੁਰਗ ਜੁ ਤਜਾਗਿ ਸਰੀਰ। ਸਭਿ ਗਿਨਿ ਲੀਨਿ ਭੁਲੈ ਕਰਿ ਨਿਜਨੈ ਦੋ ਸੈ ਇਕ ਸਹੱਸ੍ਰ ਰਣ ਧੀਰ[1]। ਤੁਰਕਨ ਸੋਂ ਲਰ ਹੋਤੁ ਆਪ ਕੋ ਰਹੇ ਖੇਤ, ਰਣ ਬਿਖੈ ਗਹੀਰ' ॥ ੮ ॥ ਨਿਜ ਨਿਜ ਡੇਰੇ ਮਹਿ ਬਿਸਰਾਮੇ, ਘਾਇਲ ਸੁਭਟ ਕਿਤਿਕ ਲੇਂ ਸਾਰ। ਸਭਿ ਪਰ ਸੇਵਕ ਸੇਵਾ ਕੇ ਹਿਤ ਕਰੇ ਸਪੁਰਦ ਭਲੇ ਪ੍ਰਤਿਪਾਰਿ।ਜੋਧਰਾਇ ਕੋ ਨਿਕਟਿ ਹਕਾਰਨੋ ਤਨ ਮਹਿੰ ਛਦ ਤੇ ਭਯੋ ਸੁਮਾਰ[2]। ਕ੍ਰਿਪਾਨਿਧਾਨ ਕ੍ਰਿਪਾ ਕਰਿ ਦੇਖਨੋ ਹਾਥ ਸਪਰਸ਼ਨ ਕਰਨੋ ਉਦਾਰ ॥੯॥ ਜਹਿੰ ਜਹਿੰ ਘਾਵ ਅਲਪ ਕੈ ਦੀਰਘ ਸਭਿ ਕੀ ਪੀਰ ਹਰੀ ਗੁਰ ਪੀਰ। ਬਿਧੀ ਚੰਦ ਅਰੁ ਜਾਤੀ ਮਲਕ ਜੁ ਸਭਿ ਪਰ ਦ੍ਰਿਸ਼ਟਿ ਡਾਰਿ ਸੁਖ ਧੀਰ।ਨਹੀਂ ਛਦਨਿ ਕੋ[3] ਕਸ਼ਟ ਰਹਨੋ ਕਿਸ, ਕਿਤਿਕ ਦਿਨਨਿ ਮਹਿੰ ਸ਼ੁੱਧ ਸ਼ਰੀਰ। ਖਾਨ ਪਾਨ ਕਰਿ ਸਭਿ ਬਿਸਰਾਮੇ ਘੋਰਨਿ ਕੋ ਦੇ ਕਰਿ ਤ੍ਰਿਣ ਨੀਰ॥੧੦॥ਸ਼ਸਤ੍ਰ ਡਾਰਿ ਕਰਿ ਕਾਇਰ ਆਏ ਜਲ ਤਲਾਉ ਤੇ ਪਾਨ ਕਰੰਤਿ। ਹਸਨੇ ਖਾਂਨ ਦੂਤ ਸੋਂ ਮਿਲਿ ਕਰਿ ਗੁਰ ਦਲ ਬਿਖੇ ਰਹੈ ਅਚਵੰਤਿ[4]।ਸ਼੍ਰੀ ਹਰਿਗੋਵਿੰਦ ਨਰ ਗਨ ਭੇਜੇ'ਜਹਿੰ ਜੇਠੇ ਕੀ ਲੋਥਦਿਖੰਤਿ। ਤਿਸ ਤੇ ਆਦਿ ਅਪਰ ਸਿਖ ਜੋਧਾ ਮਰੇ ਪਰੇ ਲਰਿਕੈ ਬਲਵੰਤਿ ॥ ੧੧ ॥ ਸਭਿ ਇਕਠੇ ਕਰਿ ਦਾਹੁ ਦੇਹੁ ਤਿਨ, ਕਰਹੁ ਭਸਮ ਗਨ ਕਾਸ਼ਟ ਪਾਇ। ਗਰਤ ਖਨਹੁ ਇਕ ਦੀਰਘ ਨੀਕੋ ਜਿਸ ਮਹਿੰ ਤੁਰਕ ਪਰੈਂ ਸਮੁਦਾਇ। ਸਭਿਨਿ ਉਠਾਇਸੰਪੂਰਨ ਕਰੀਯਹਿ ਸ਼ਸਤ੍ਰਬਸਤ੍ਰ ਕੇ ਸਹਿਤ ਸੁ ਲਜਾਇ। ਬੀਰ ਪੰਚ ਉਮਰਾਵ ਸੰਘਾਰੇ ਤਿਨ ਕੋ ਉਪਰ ਧਰਹੁ ਬਨਾਇ ॥ ੧੨ ॥ ਤਿਸ ਪਰ ਅਧਿਕ ਮ੍ਰਿੱਤਕਾ[6] ਡਾਰਹੁ ਕਰਹੁ ਸਥੰਡਲ[7] ਕਿਤਿਕ ਉਤੰਗ। ਇਕ ਸਮ ਬੈਠਨਿਹੋਤੁ ਬਨਾਵਹੁ ਬਿਲਮ ਨ ਕਰਹੁ ਸ਼ੀਘ੍ਰਤਾ ਸੰਗ'।ਸੁਨਿ ਕਰਿ ਨਰ ਗਨ ਗੁਰੁ ਹੁਕਮ ਕੋ ਜਾਇ ਚਿਨਾਰ ਕੀਨਿ ਭਟ ਅੰਗ। ਜੇਠੇ ਆਦਿਕ ਲੈ ਸਭਿ ਦਾਹੇ, ਜੋ ਰਣ ਖੇਤ ਗਿਰੇ ਤਨ ਭੰਗ ॥੧੩॥ਨਰ ਗਨ ਲਗੇ ਗਰਤ ਕੋ ਖੋਦਨ ਜੇਤਿਕ ਤੁਰਕ ਬਚੇ ਸਮੁਦਾਇ।ਤਿਨ ਸਭਿਹਿਨਿ

---

[1]ਭਾਵ ਮਰੇ ਹਨ। [2]੧੨੦੦ ਸੂਰਮੇ।[3]ਛੱਟ ਲਗਣ ਨਾਲ ਜ਼ਖਮੀ ਹੋਇਆ ਸੀ ਸਰੀਰ। [4]ਜ਼ਖਮਾਂ ਦਾ। [5]ਅਰਥਾਤ ਦੁਸ਼ਮਨ ਦਲ ਤੋਂ ਜੋ ਸ਼ਰਨ ਆਏ ਸੀ ਉਨ੍ਹਾਂ ਨੂੰ ਹੋਣੀ ਪਾਣੀ ਮਿਲੀ। [6]ਮਿੱਟੀ। [7]ਥੜਾ [ਸੰਸਃ, ਸ੍ਥੰਡਲ=ਯਗ ਲਈ ਠੀਕ ਕੀਤੀ ਜ਼ਿਮੀਂ ਆਦਿ]।

ਕੋ ਕਹੋ[1] 'ਮ੍ਰਿਤਕ ਜੋ ਸ਼ਸਤ੍ਰ ਬਸਤ੍ਰ ਕੇ ਸਹਿਤ ਸੁ ਲਯਾਇ। ਅੰਗੀਕਾਰ ਨ ਕਰਹੁ ਵਸਤ ਕੁਛ ਸਭਿ ਹੀ ਪਾਇ ਦੇਹੁ ਇਸ ਥਾਇੰ'। ਸੁਨਿ ਕਰਿ ਲਗੇ ਕਰਨਿ ਬਿਧਿ ਤੈਸੀ ਜਾਇ ਖੇਤ ਤੇ ਲਯਾਇੰ ਉਚਾਇ ॥ ੧੪ ॥ ਮਰੇ ਤੁਰਕ ਜੇ ਪਰੇ ਲਰੇ ਰਣ ਸਭਿਨਿ ਉਠਾਇ ਗਰਤ ਦੇਂ ਪਾਇ। ਘਨੇ ਸਿੱਖ ਅਰੁ ਰਾਹਿਕ ਲਾਗੇ ਅਪਰ ਤਮਾਸ਼ਬੀਨ ਜੇ ਆਇ। ਗੁਰੁ ਹੁਕਮ ਕੋ ਮਾਨਿ ਮਾਨਿ ਕਰਿ ਲੋਥ ਉਠਾਇ ਘਸੀਟਤਿ ਲਯਾਇ। ਸ਼ਸਤ੍ਰ ਬਸਤ੍ਰ ਕੇ ਸਹਿਤ ਸੁ ਗੇਰਹਿੰ, ਪੂਰਨ ਕਰਨੋ ਤੁਰਤ ਸਮੁਦਾਇ ॥ ੧੫ ॥ ਕੋ ਲਯਾਵਤਿ, ਕੋ ਧਾਵਤਿ ਜਾਵਤਿ,ਭਏ ਅਨੰਦਤਿ ਜੇ ਗੁਰਜਾਨਿ।ਗਨ ਤੁਰਕਾਨ ਹਾਨਕਰਿ ਪ੍ਰਾਨਨਿ ਅਚਰਜ ਸਭਿ ਕੇ ਭਯੋ ਮਹਾਨ। ਜਹਿੰ ਜਹਿੰ ਸੁਨਤਿ ਪਿਖਿਨਿ ਹਿਤ ਧਾਏ ਭਯੋ ਸਮੂਹ ਨਰਨ ਕੋ ਆਨ। ਗਰਤ ਪੂਰ ਕਰਿ ਉਪਰ ਧਰਿ ਕਰਿ ਪੁਨ ਉਮਰਾਵ ਲਯਾਇ ਤਿਸ ਥਾਨ॥੧੬॥ਇਕ ਮਰੁਾਜ[2] ਕੋ ਸਿੱਖ ਹੁਤੋ ਬਿਚ ਕੰਬਰਬੇਗ ਲੋਥ ਕੋ ਦੇਖਿ। ਮੁਸ਼ਟ ਗਹੀ ਤਰਵਾਰ ਨਗਨ ਕੀ[3] ਜਿਸ ਕੀ ਕੀਮਤ ਹੁਤੀ ਵਿਸੇਖ। ਖਰ ਫੁਲਾਦ ਕੀ ਘੜੀ ਵਲਾਇਤ ਬਹੁ ਸੁੰਦਰ ਕੋ ਤਿਸ ਨੇ ਪੇਖਿ। ਸੋ ਲੈ ਕਰਿ ਕਿਸ ਥਾਨ ਦੁਰਾਈ ਜਿਸ ਥਲ ਕੋਇ ਨ ਸਕੈ ਪਰੇਖਿ[4] ॥ ੧੭ ॥ ਗੁਰ ਭੈ ਧਾਰਿ ਛਪਾਵਨਿ ਕੀਨਸਿ ਮਹਾਂ ਲੋਭ ਉਰ ਪਿਖਿ ਤਰਵਾਰ। ਅਪਰ ਨ ਕਿਨਹੂੰ ਤਹਿੰ ਕੁਛ ਲੀਨਸਿ ਪਾਇ ਗਰਤ ਮਹਿੰ ਕਈ ਹਜ਼ਾਰ। ਮ੍ਰਿਤਕਾ ਪਾਇ ਮ੍ਰਿਤਕ[5] ਗਨ ਊਪਰ ਕਰਨੋ ਸਥੰਛਲ ਤੁੰਗ[6] ਸੁਧਾਰਿ। ਸਭਿ ਬਨਾਇ ਕਰਿ ਸਤਿਗੁਰ ਕੇ ਢਿਗ ਕਹਨੋ ਜਾਇ ਕਰਿ 'ਬਨਨੋ ਸੁ ਤਯਾਰ' ॥ ੧੮ ॥ ਸ਼੍ਰੀ ਹਰਿਗੋਵਿੰਦ ਸੋਚ ਕਰੀ ਸਭਿ, ਪੁਨ ਸ਼ਨਾਨ ਕਰਿ ਸ਼ਸਤ੍ਰ ਸਜਾਇ।ਦ੍ਵੈ ਘਟਕਾ ਦਿਨ ਰਹਨੋ ਤਬਹਿ ਲਗਿ ਗਮਨੇ ਸੰਗ ਜੋਧ ਬੁਲਵਾਇ। ਬਜੀ ਜੀਤ ਕੀ ਬੰਬ ਬਿਸਾਲੀ ਭਏ ਸਾਥ ਸਿਖ ਭਟ ਸਮੁਦਾਇ।ਚਢੇ ਸਥੰਛਲ ਪਰ ਗੁਰ ਪੂਰਨ ਆਛੋ ਫਰਸ਼ ਤਹਾਂ ਕਰਿਵਾਇ ॥ ੧੯ ॥ ਬੈਠੇ ਸਤਿਗੁਰ ਸਭਾ ਲਗਾਇਵ ਗਾਵਨ ਲਗੀ ਰਬਾਬੀ ਆਇ। ਸਗਲ ਮੁਦਿਤ ਮਨ 'ਧੰਨ ਧੰਨ' ਭਨਿ, ਕਰਹਿੰ ਜੋਗ ਬਾਤਨਿ ਮੁਸਕਾਇ। ਸਭਿਨਿ ਸੁਨਾਇ ਗੁਰੂ ਹਰਿਗੋਵਿੰਦ ਸਿਖ ਮਰੁਾਜ ਕੇ ਨਿਕਟਿ ਬੁਲਾਇ।ਕਹਨੋ 'ਤੈਂ ਜੁ ਤਰਵਾਰ ਦੁਰਾਈ ਲੈ ਆਵਹੁ ਅਬਿ ਦੇਹੁ ਗਡਾਇ ॥੨੦॥ ਨਹੀਂ ਉਚਿਤ ਰਾਖਨ ਕੇ ਜਾਨਹੁ ਸ਼ੱਤ੍ਰੁਨਿ ਸਾਥ ਗਰਤ

[1] ਭਾਵ ਜਿਹੜੇ ਤੁਰਕ ਬਚ ਰਹੇ ਸਨ ਉਨ੍ਹਾਂ ਨੂੰ ਕਿਹਾ। [2]ਨਾਮ ਪਿੰਡ ਦਾ ਹੈ। [3]ਨਗਾਂ ਵਾਲੀ। [4]ਦੇਖ ਨਾਂ ਸਕੈ। [5]ਮੁਰਦਿਆਂ। [6]ਉੱਚਾ ਥੜ੍ਹਾ।

ਦਿਹੁ ਤੁਹਾਰਿ'। ਸੁਨਿ ਤ੍ਰਿਨ ਸਮੁਝਨੋ:-ਕਿਸਹੁ ਕਹਨੋ ਹੁਇ, ਮਤਸਰ ਤੇ ਚਾਰੀ[1] ਸ ਉਚਾਰਿ--। ਨਹੀਂ ਲੋਕ ਤੇ ਗੁਰੁ ਬਚ ਮਾਨਨੋ, ਮੁਕਰ ਪਰਨੋ'ਨ ਲਾਗੀ ਤਰਵਾਰ'।ਤ੍ਰਿਸ ਮਨ ਕੀ ਗਤਿ ਅੰਤਰਜਾਮੀ ਜਾਨਿ ਲਈ ਲੋਭਨੋ ਹਿਤ ਧਾਰਿ ॥ ੨੧ ॥ ਦਯੋ ਸ੍ਰਾਪ ਸਤਿਗੁਰੁ ਤਬਿ ਤਿਸ ਕੋ 'ਨਹੀਂ ਬਾਕ ਮਾਨਨੋ ਲਬ ਧਾਰਿ। ਜਾਖਨ ਕਰੀ, ਸੁ ਤੇਰੀ ਕੁਲ ਮਹਿ ਚਲਤਿ ਰਹੋਗੀ ਖਰੀ ਤਰਵਾਰ*। ਆਪਸ ਮਹਿ ਰਿਸ ਕਰਹਿ ਪ੍ਰਹਾਰੈਂ ਕਟੈਂ ਕ੍ਰਿਪਾਨ ਸੈਗ ਬਹੁ ਬਾਰ'।ਅਬਿ ਲੌ ਸ੍ਰਾਪ ਬਿਦਤਿ ਹੀ ਤਿਨ ਮੈਂ ਲਰਤਿ ਰਹੈਂ ਹੁਇ ਖੜਗ ਪ੍ਰਹਾਰ ॥ ੨੨ ॥ ਸੰਧ੍ਰਾ ਲਗਿ ਸ੍ਰੀ ਸਤਿਗੁਰ ਬੈਠੇ ਲੋਕ ਹਜ਼ਾਰਹੁ ਦਰਸ਼ਨ ਆਇੰਪਿਖਿ ਰਣ ਕੋ ਘਮਸਾਨ ਘਨੇਰੋ, ਮਰੇ ਬਹੁਤ ਅਰਿ,ਉਰ ਬਿਸ੍ਮਾਇੰ। ਬੰਦਨ ਕਰਹਿਂ ਨਿਹਾਰਹਿਂ ਸਨਮੁਖ, ਭਾਂਤਿ ਭਾਂਤਿ ਕੀ ਭੇਟ ਚਢਾਇੰ। ਅਦਭੁਤਿ ਸਹਿਤ ਸਰਬ ਹੀ ਹਰਖੇ ਸੈਘਰ[2] ਬਾਤ ਕਰਹਿਂ ਸਮੁਦਾਇ ॥੨੩॥ ਤ੍ਰਿਮਰ ਭਏ ਉਠਿ ਸ੍ਰੀ ਹਰਿਗੋਬਿੰਦ ਆਇ ਸਿਵਰ ਤੰਬੂ ਬਡ ਮਾਂਹਿ। ਚਾਰੁ ਪ੍ਰਯੰਕ ਪੀਠ ਪਰ ਬੈਠੇ ਅਪਰ ਗਏ ਸਭਿ ਨਿਜ ਨਿਜ ਥਾਂਹਿ। ਖਾਨ ਪਾਨ ਮਨ ਭਾਵਤਿ ਕਰਿ ਕਰਿ ਸੁਪਤ ਜਥਾ ਮਨ ਚਿੰਤ ਮਿਟਾਹਿ।ਵਾਹਿਗੁਰੂ ਜੀ ਕੀ ਸੁ ਫਤੇ†ਬਡ ਦੇਸ਼ ਬਿਦੇਸ਼ਨ ਮਹਿ ਬਿਦਤਾਹਿ ॥ ੨੪ ॥ ਜਾਮ ਜਾਮਨੀ ਜਾਗੇ ਸਤਿਗੁਰ ਸੌਚ ਸ਼ਨਾਨ ਧ੍ਯਾਨ ਕੋ

[1]ਚੁਗਲੀ। [2]ਤ੍ਰਿੰਖੀ। [3]ਜੰਗ ਦੀ। *ਇਹ ਪ੍ਰਸੰਗ ਵਿਦਿਤ ਪਿਆ ਕਰਦਾ ਹੈ ਕਿ ਜੰਗ ਦਾ ਕਾਰਣ ਕਿਸੇ ਪ੍ਰਕਾਰ ਦਾ ਕੋਈ ਲੋਭ ਨਹੀਂ ਸੀ; ਗਰਬੀ, ਹੰਕਾਰੀ ਪਠਾਣਾਂ, ਮੁਗਲਾਂ (ਮਲੇਛਾਂ=ਬਿਦੇਸ਼ੀਆਂ) ਦਾ ਕੋ ਜੇ ਪ੍ਰਜਾ ਨੂੰ ਪੈ ਰਿਹਾ ਸੀ ਕਿ ਅਸੀਂ ਨੀਵੀਂ ਜ਼ਾਤ ਹਾਂ, ਇਹ ਸੁਣੇ ਹੀ ਉੱਚੇ ਤੇ ਬਲੀ ਹਨ, ਇਹ ਮੋਹਨ ਮੰਦਿਰਾ ਦਿਲਾਂ ਤੋਂ ਤੋੜਨੀ ਸੀ। ਇਹ ਆਸੁਲ ਸਿਖਾਉਣਾਂ ਸੀ ਕਿ ਤੁਸੀਂ ਬੀ ਸੂਰਮੇ ਹੋ, ਸੁਤੰਤਰ ਹੋ ਸਕਦੇ ਹੋ; ਜੇ ਜਥੇਬੰਦ ਹੋਵੋ ਨਿਰਲੋਭ ਹੋਵੋ ਤੇ ਮੋਢਾ ਹਿਤ ਮਰਨਾ ਸਿੱਖ ਲਵੋ ਤਾਂ। ਜੰਗ ਦੇ ਨੇਮਾਂ ਵਿਚ ਵੈਰੀ ਦੇ ਸ਼ਸਤ੍ਰ ਬਸਤਰ ਗਹਿਣੇ ਗਏ ਲੈਣੇ ਵਿਹਤ ਹਨ, ਪਰ ਲੋਭ ਤੋਂ ਬਿਲਕੁਲ ਉੱਚਾ ਰੱਖਣ ਲਈ ਸਤਿਗੁਰ ਨੇ ਵੈਰੀ ਦਾ ਕੁਛ ਬੀ ਅੰਗੀਕਾਰ ਨਹੀਂ ਕੀਤਾ ਤੇ ਨਾ ਕਰਨ ਦਿਤਾ। ਜਦ ਤਕ ਹੋਰ ਖੋਜ ਨਾਲ ਕੁਛ ਬਹੁ ਨਾ ਪਵੇ ਮੌਜੂਦਾ ਸਾਮਾਨ ਤੋਂ ਇਹੋ ਪਤਾ ਲਗਦਾ ਹੈ ਕਿ ਇਹ ਜੰਗ ਬੀ ਅਸੂਲ ਪ੍ਰਸਤੀ ਦਾ ਸੀ, ਕਿ ਹਾਕਮਾਂ ਦੀ ਜਬਰੀ ਤੇ ਅਨਿਆਯ ਨੂੰ ਹਲ ਥੱਲਣਾਂ ਨਹੀਂ, ਮੂੰਹ ਤੋੜਵਾਂ ਜਾਬ ਦੇਣਾ ਹੈ। ਜਿਸੀਂ ਵਿਚ ਦਸ਼ਮਨ ਨੂੰ ਦੱਬਣਾ ਤੇ ਸਾੜਨਾ ਨਾ, ਉਨ੍ਹਾਂ ਦੇ ਮਜ਼ਹਬੀ ਖਿਆਲ ਦਾ ਸਤਿਕਾਰ ਹੈ। ਬੜਾ ਬਲਾਕੇ ਉਪਰ ਬੈਠਨ ਬੀ ਇਸ ਮਹਾਨ ਜਾਦੂ ਦੇ ਤੋੜਨ ਲਈ ਹੈਸੀ ਜੋ ਸਦੀਆਂ ਤੋਂ ਹਿੰਦੀਆਂ ਦੇ ਦਿਲਾਂ ਤੇ ਬੈਠ ਗਿਆ ਸੀ ਕਿ ਅਸੀਂ ਨੀਵੇਂ ਹਾਂ ਤੇ ਮੁਗਲ ਪਠਾਣ ਉੱਚੇ ਹਨ।

†ਇਹ ਬੋਲਾ ਦਸਮ ਪਾਤਸ਼ਾਹ ਜੀ ਦੇ ਸਮੇਂ ਦਾ ਹੈ। ਇੱਥੇ ਅੱਖਰੀ ਅਰਥ ਲੋੜੀਂਦੇ ਹਨ।

ਠਾਨਿ। ਆਸਾਵਾਰ ਰਬਾਬੀ ਗਾਵਤਿ, ਭਜਨ ਹੋਤ ਦਲ ਬਿਖੈ ਮਹਾਨ। ਗੁਰ ਬਾਨੀ ਕੋ ਪਠਤਿ ਸੁਨਤਿ ਕੋ, ਹੋਵਤਿ ਬਰਖਾ ਸੁਧਾ ਸਮਾਨ। ਨਿਰਮਲ ਉਰ ਗੁਰ ਦਰਸ਼ਨ ਤੇ ਸਿਖ ਪਰਮੇਸ਼ੁਰ ਕੋ ਪ੍ਰੇਮ ਸੁ ਜਾਨ॥੨੫॥ਭਈ ਪ੍ਰਾਤਿ ਪੁਨ ਸਭਾ ਲਗਾਇਵ ਜੋਧ ਸਲੇਮਸ਼ਾਹਿ ਚਲਿ ਆਇ। ਬਿਧੀਚੰਦ ਦਿਜ ਜਾਤੀ ਮਲਕ ਸੁ ਬੈਠਤਿ ਭਏ ਸੁਭਟ ਸਮੁਦਾਇ। ਸ਼੍ਰੀ ਸਤਿਗੁਰ ਕੋ ਕਰਿ ਕਰਿ ਬੰਦਨ ਹੇਰਿ ਹੇਰਿ ਸਗਰੇ ਹਰਖਾਇ।ਮੁਦਤਿ ਸੁ ਦੂਤ ਹਸਨਖਾਂ ਆਇਵ ਜੁਗ ਕਰ ਜੋਰਤਿ ਸੀਸ ਨਿਵਾਇ॥ ੨੬॥ 'ਕਰਾਮਾਤ ਕਾਮਲ, ਬਡ ਆਰਿਫ', ਸਮਸਰ ਨਹੀਂ ਜਗਤ ਮੈਂ ਕੋਇ। ਤੁਮ ਹੀ ਜੀਯ ਜੰਤ ਕੋ ਦਾਤੇ, ਜਿਮ ਚਿਤ ਚਹਹੁ ਬਨਤਿ ਹੈ ਸੋਇ। ਮੋਕਹੁ ਹੁਕਮ ਅਹੈ ਕਿਸ ਬਿਧਿ ਕੋ, ਕਰਹੁ ਕ੍ਰਿਪਾ ਜਿਮ ਸਿਦਕੀ ਹੋਇ'। ਮਰੇ ਤੁਰਕ ਸਭਿ, ਢਤੇ ਲਈ ਤੁਮ, ਬਿਦਤਿ ਜਗਤ ਮਹਿੰ ਜਸੁ ਕੋ ਜੋਇ'॥੨੭॥ਮੁਸਕਾਵਤਿ ਗੁਰੁ ਬਾਕ ਬਖਾਨੇ 'ਸੁਥਾ ਕਾਬਲ ਕੋ ਬਨ ਜਾਇ। ਮਨ ਸਬ ਲਲਾਬੇਗ ਕੋ ਲੈ ਹੈਂ ਗੁਰ ਕੀ ਸ਼ਰਨ ਪਰਸੋ ਫਲ ਪਾਇ। ਜੋਤਿਕ ਬਚੇ ਤੁਰਕ ਲਿਹੁ ਸੰਗੇ ਸ਼ਾਹੁਜਹਾਂ ਕੋ ਸੁਧਿ ਦਿਹੁ ਧਾਇ। ਤਿਨ ਕੇ ਤੁਰੰਗ ਜੁ ਦਲ ਮਹਿ ਆਏ ਸੋ ਤੁਝ ਕੋ ਦੈ ਹੈਂ ਫਿਰਵਾਇ*॥ ੨੮ ॥–ਸਹਿਤ ਸੈਨ ਸੁਤ ਬੰਧਪ ਜੋਤਿਕ ਲਲਾਬੇਗ ਹਤਿ ਭਾ–ਕਹਿ ਜਾਇ'। ਸੁਨਿ ਗੁਰ ਹੁਕਮ ਸਿਦਕ ਕੋ ਧਰਿ ਉਰ ਭਯੋ ਤਯਾਰ ਨਿਸ਼ਚਾ ਬਚ ਪਾਇ'।ਸੰਗ ਤੁਰਕ ਸਹਿ ਤੁਰੰਗ ਏਕ ਸੌ ਚਲਨ ਸਮੈ ਗੁਰ ਕੇ ਪਰਿ ਪਾਇ। ਕ੍ਰਿਪਾ ਕਰੀ ਤਬਿ ਸ਼੍ਰੀ ਹਰਿਗੋਵਿੰਦ ਬਹੁ ਮੋਲਾ ਦੇ ਕਰਿ ਸਿਰੁਪਾਇ॥ ੨੯ ॥ ਕਰਸੋ ਬਿਸਰਜਨ, ਗਮਨਸੋ ਤੁਰਨ,ਨਿਸਬਾਸੁਰ ਮਹਿੰ ਚਲਿਬੋ ਕੀਨ।ਦੋਨਿ ਹੋਤੁ ਸੁਧ ਸ਼ੋਧੂ ਕਰੈਤਾ, ਸਿਮਰਤਿ ਸਤਿਗੁਰ ਨਾਮ ਪ੍ਰਬੀਨ। ਲਵਪੁਰਿ ਪਹੁੰਚਨੋ ਮਹਾਂ ਥਕਤਿ ਹੁਇ, ਕਿਤਿਕ ਬਿਹਾਲ" ਸੰਗ ਮਹਿੰਲੀਨਿ।ਨਿਜ ਪ੍ਰਭੁ†,ਘਾਇਲ ਬਿਨ ਉਤਸਾਹਾ ਫਟੇ ਬਸਤ੍ਰ ਅਰੁ ਸ਼ਸਤ੍ਰ ਬਿਹੀਨ" ॥ ੩੦ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਸ੍ਰੀ ਸਤਿਗੁਰ ਬਿਜੈ ਪਾਇ' ਪ੍ਰਸੰਗ ਬਰਨਨੰ ਚਤੁਰ ਪੰਚਾਸਮੋ ਅੰਸੂ ॥ ੫੪ ॥

---

[1]ਕਰਾਮਾਤ ਵਿਚ ਪੂਰਨ ਤੇ ਮਹਾਨ ਗਿਆਨੀ ਹੋ ਆਪ। [2]ਸਿਦਕ ਵਾਲਾ ਹੋਵਾਂ। [3]ਮੁੜਵਾ ਦੇਂਦੇ ਹਾਂ। [4]ਬਚਨਾਂ ਵਿਚ ਨਿਸ਼ਚਾ ਕਰਕੇ। [5]ਭਾਵ ਦੁਖੀ (ਆਦਮੀ)। [6]ਜੇ ਪ੍ਰਭੂ (=ਮੋਨਾਪਤਿ) ਬਿਹੀਨ, ਜ਼ਖਮੀ, ਬਿਨ ਉਤਸਾਹੇ, ਕਪੜੇ ਫਟੇ ਹੋਏ ਅਤੇ ਸ਼ਸਤ੍ਰ ਹੀਨ ਸਨ।

*ਘੋੜੇ ਦੁਸ਼ਮਨ ਦੇ ਵਾਪਸ ਦੇਣੇ ਫਿਰ ਉਹੋ ਨਿਰਲੋਭਤਾ ਤੇ ਕਮਾਲ ਦੀ ਬੀਰਤਾ ਹੈ।

†ਪਾਃ–ਨਿਜ ਪ੍ਰਭੂ। ਨਿਜ ਪਰ।

੫੫ [ਹਸਨ ਖਾਂ ਕਾਬਲ ਦਾ ਸੁਨਾ ਬਹਿਆ]।

ਹਰਾ ॥ ਅਪਨੋ ਆਪ ਦਿਖਾਇ ਕਰਿ ਜ ਪਹੁੰਚਚਿੰਢਿਗ ਸ਼ਾਹੁ[੧]। ਕਰਨੋ ਸੁਨਾਵਨਿ ਕਿਤਿਕ ਕੋ-ਹੁਤੋ ਸੁ ਲਸ਼ਕਰ ਮਾਂਹੁ[੨]-॥ ੧ ॥ ਸ੍ਰੈਯਾ ਛੰਦਾ ਸ਼ਾਹੁ ਜਹਾਂ ਨਿਜ ਹਯਨਿ ਉਡੀਕਤਿ 'ਪਹੁੰਚਹਿ ਲਲਾਬੇਗ ਗੁਰੁ ਪਾਸ। ਕਰਹਿ ਜੰਗ ਗੁਰ ਕੋ ਗਹਿ ਆਨਹਿ ਕਿ ਧੌਂ ਲਰਤਿ ਹੀ ਹੋਇ ਬਿਨਾਸਿ। ਲਸ਼ਕਰ ਘਨੋ ਸੰਗ ਤਿਸ ਗਮਨਨੋ ਕੋ ਲਰ ਧਰਹਿ ਬਿਜੈ ਕੀ ਆਸ[੩]। ਅਸੁ ਦਿਲ-ਬਾਗ ਅਪਰ ਗੁਲਬਾਗਹਿ ਲਗਾਵਹਿ ਗੋ ਬਡ ਓਜ ਪ੍ਰਕਾਸ਼* ॥ ੨॥ ਜਾਬਿ ਕੋ ਗਏ ਨਹੀਂ ਸੁਧ ਆਈ ਰਣ ਹੋਯਹੁ ਕੈ ਨਹੀਂ ਮਹਾਨ।-[੪]ਨਿਸ ਬਾਸੁਰ ਤੁਰਨ ਹੀ ਗਮਨੈ, ਨਹਿੰ ਬਿਸਰਾਮ ਕੀਨਿ ਕਿਸ ਥਾਨ-।ਏਕ ਬਾਰ ਇਹ ਅਰਜ਼ੀ ਭੇਜੀ[੪], ਗੁਰ ਹਵਾਲ ਨਹਿੰ ਲਿਖਨੋ ਨ ਜਾਨਿ। ਕਹਾਂ ਭਯੋ ਕੈ ਮਿਲਨੋ ਇਨਹੁੰ ਸੋਂ ਦੇ ਕਰਿ ਸੁੰਦਰ ਚਪਲ ਕਿਕਾਨ[੫] ॥ ੩ ॥ ਸਭਾ ਬਿਖੈ ਉਮਰਾਵਨਿ ਕੋ ਢਿਗ ਸ਼ਾਹੁ ਜਹਾਂ ਇਮ ਕੀਨਿ ਬਖਾਨ।ਸੁਨਤਿ ਸਲਾਬਤੁ-ਖਾਨ ਭਨਨੋ ਤਬਿ,'ਤਹਿੰ ਤੇ ਆਇਵ ਇਕਅਫ਼ਗਾਨ[੫]।ਨਿਕਟਿ ਆਪ ਕੇ ਅਬਿ ਮੈਂ ਆਵਤਿ,ਕਰਨੋ ਬਿਲੋਕਨ,ਬੂਝਨ ਠਾਨਿ[੬]।ਕਹਨੋ ਤਾਂਹਿ-ਜੰਗਲ ਕੇ ਦਿਸ਼ਿ ਤੇ ਲਲਾਬੇਗ ਸੰਗੀ ਮੁਝ ਜਾਨਿ-॥ ੪ ॥ ਇਤਨੀ ਸੁਨਤਿ ਚਲਨੋ ਮੈਂ ਆਇਵ ਅਪਰ ਪ੍ਰਸੰਗ ਕਹਨੋ ਨਹਿੰ ਕੋਇ'। ਸ਼ਾਹੁ ਜਹਾਂ ਸੁਨਿ ਚਹਤਿ ਭਯੋ ਤਬਿ† 'ਆਨਹੁੰ ਸ਼ੀਘ੍ਰ ਦੇਹਿ ਸੁਧ ਸੋਇ। ਪੌਰ ਬਿਖੈ ਰੋਕਹਿ ਨਹਿੰ ਕੋਊ ਸਕਲ ਬ੍ਰਿਤੰਤ ਕਹੈ ਜਿਮ ਹੋਇ'। ਸੁਨਤਿ ਅਰਜ਼ਬੇਗੀ[੭] ਤਬਿ ਤੁਰਨ ਨਿਕਸਨੋ ਵਹਿਰ ਪਠਨੋ ਨਰ ਜੋਇ ॥ ੫ ॥ 'ਲਲਾਬੇਗ ਡੇਰੇ ਚਲ ਗਮਨਹੁ ਤਹਿੰ ਨ ਵੀਨ ਆਏ ਅਸਵਾਰ। ਤਿਨ ਮਹਿੰ ਮੁਖਿ ਤਿਹ ਤੁਰਤ ਹਕਾਰਹੁ ਹਜ਼ਰਤ ਅਧਿਕ ਸ਼ੀਘ੍ਰਤਾ ਧਾਰਿ'।ਸੁਨਤਿ ਧਾਇ ਗਮਨਨੋ ਹਯ ਚਰਿ ਕੈ ਖੋਜਿ ਗਯੋ ਤਿਸ ਥਲ ਬਿਨਥਾਰ[੮]।ਉਤਰਨੋ ਹੁਤੋ ਹਸਨ ਖਾਂ ਅਸੁ

---

[੧](ਹਸਨ ਖਾਂ ਨੇ ਉਨ੍ਹਾਂ ਦਰਬਾਰੀਆਂ ਨੂੰ) ਆਪਣਾ ਆਪ ਵਿਖਾਇਆ ਜੋ ਪਾਤਸ਼ਾਹ ਕੋਲ ਪਹੁੰਚਦੇ ਸਨ। [੨]ਤੇ (ਉਸਨੇ) ਕਈਆਂ ਨੂੰ ਇਹ ਦੇਸ਼ਿਆ ਵੀ ਕਿ (ਉਹ ਲਲਾ ਬੇਗ ਦੇ) ਲਸ਼ਕਰ ਵਿਚ ਹੁੰਦਾ ਸੀ (ਤੇ ਉਥੋਂ ਆਇਆ ਹੈ)। [੩](ਉਸ) ਲਸ਼ਕਰ ਨਾਲ ਲੜਕੇ ਕੌਣ ਵਿਜੈ ਦੀ ਆਸ ਹੋਯ ਸਕਦਾ ਹੈ। [੪]ਭਾਵ ਇਕ ਵੇਰ ਇਹ ਅਰਜ਼ੀ ਲਲਾ ਬੇਗ ਨੇ ਘੱਲੀ ਸੀ ਕਿ ਅਸੀਂ ਰਾਤ ਦਿਨ ਤੁਰੇ ਹੀ ਗਏ ਹਾਂ ਤੇ ਟਿਕੇ ਨਹੀਂ। [੫]ਪਠਾਣ। [੬]ਮੈਂ (ਉਸਤੋਂ) ਪੁੱਛਿਆ। [੭]ਅਰਜ਼ ਕਰਨ ਵਾਲਾ, ਅਰਦਲੀ। [੮]ਛੰਤੀ।

*ਪਾ:-ਨਿਸ ਦਿਨ ਮਨ ਮਹਿੰ ਗਟੀ ਬਿਚਾਰਤਿ ਕਬਿ ਆਵਹਿ ਸੁਧ ਹਮਰੇ ਪਾਸ।

†ਪਾ:-ਅਤਿ।

ਤੇ ਤਬਿਹੂੰ ਪਰੁੰਚਸੇ ਕਰਸੇ ਉਚਾਰ ॥ ੬ ॥ 'ਹਜ਼ਰਤ ਤੋਹਿ ਹਕਾਰਤਿ ਅਬਿ ਹੀ ਚਲਹੁ ਸ਼ੀਘ੍ਰ ਨਹਿੰ ਬਿਲਮ ਲਗਾਇ'। ਸੁਨਤਿ ਪਹਿਰ ਪੈਸ਼ਸ਼ ਬਹੁ ਮੇਲੀ ਗਮਨਸੋ ਸੰਗ ਪੈਰ ਪਰ ਆਇ। ਖਰੋ ਸਲਾਬਤਖਾਨ ਅਗਾਰੀ ਲੇਕਰਿ ਸਾਖ ਗਯੋ ਅਗਵਾਇ। ਤਸਲੀਮਾਤ ਕਰਤ ਬਹੁ ਬਾਗ ਸ਼ਾਰੁ ਜਹਾਂ ਢਿਗ ਪਹੁੰਚਨੋ ਜਾਇ ॥੭॥ ਗੁਰ ਸਿਖ ਨਿਕਟਿ ਵਜ਼ੀਰ ਖਾਨ ਤਬਿ ਬਹੁ ਬੁਧਿਵੰਤਿ ਨੀਤ ਕੇ ਗਯਾਨ। ਗੁਰ ਪਗ ਪੰਕਜ ਨਿਸ਼ਚਾ ਜਿਸ ਕੈ ਰਿਦੈ ਕਮਾਵਤਿ ਸਿਦਕ ਮਹਾਨ।ਬਡਿ ਉਮਰਾਵ ਕਹਸੋ ਜਿਸ ਮਾਨਹਿੰ ਦੇ ਹਜ਼ਰਤ ਕੋ ਸੀਖ ਸੁਜਾਨ। ਹਲਤ ਪਲਤ ਮਹਿੰ ਜਸੁ ਅਰੁ ਸੁਖ ਹੁਇ ਕਹੈ ਬਾਤ ਸ਼ੁਭ ਲੇਂ ਸਭਿ ਮਾਨ ॥ ੮ ॥ ਹਸਨ ਖਾਨ ਕੀ ਦਿਸ਼ਿ ਕੋ ਪਿਖਿ ਕਰਿ ਸ਼ਾਹੁ ਜਹਾਂ ਤਬਿ ਬੂਝਨ ਕੀਨਿ। 'ਕਹੁ ਕਿਮ ਭਈ ਗੁਰੂ ਸੰਗ ਮਿਲਿ ਕਰਿ ਦੌਨ ਤੁਰੈਗਮ ਭੀ ਤੁਮ ਲੀਨ ?। ਮੇਲ ਕਰਸੋ ਕੈ ਲਰਸੋ ਸਾਮੁਹੇ ਕਿਸ ਥਲ ਮਿਲੈ, ਗੁਰੂ ਕਿਤ ਚੀਨ ?। ਸਕਲ ਪ੍ਰਸੰਗ ਫੇਰ ਤੇ[1] ਭਾਖਹੁ ਲਲਾਬੇਗ ਜਿਮ ਕਰਸੇ ਪ੍ਰਬੀਨ' ॥੯॥ ਸੁਨਤਿ ਹਸਨ ਖਾਂ ਕਰ ਜੁਗ ਜੋਰੇ 'ਹਜ਼ਰਤ ਜੀ ! ਤੁਮ ਦਏ ਚਢਾਇ। ਪਹੁੰਚਨ ਤੁਰਤ ਤਗੀਦ ਕਰੀ ਬਹੁ* ਲਲਾਬੇਗ ਸੋ ਲਖੀ ਰਜ਼ਾਇ'।ਕਰਸੋ ਕੂਚ ਤੁਰਨ ਹੀ ਗਮਨਸੋਨਹਿੰ ਬਿਸ-ਰਾਮ ਕੀਨਿ ਕਿਸ ਥਾਇਂ।ਛੁਧਤਿ ਥਕਤਿ ਲਸ਼ਕਰ ਬਡ ਹੋਵਾ ਥਿਰਸੋ ਨ ਤਉ ਗਯੋ ਬਹੁਧਾਇ॥੧੦॥ਸੁਭਟ ਸਕਲ ਹੀ ਰਹੇ ਪੁਕਾਰਤਿ–ਆਗੇ ਕਾਜ ਲਰਨ ਕੋ ਜੇਗ।ਨਹਿੰ ਲਸ਼ਕਰ ਤੇ ਹੁਇ ਪੁਰਸ਼ਾਰਥ–ਮੈਂ ਭੀ ਕਹਸੋ ਬਹੁਤ ਤਿਨ ਸੰਗ। ਨਹਿੰ ਮਾਨੀ ਕਹਿ–ਸ਼ਾਹੁ ਹੁਕਮ ਇਮ, ਤੁਰਨ ਜਾਹੁ ਸੁ ਲੇਹੁ ਤੁਰੈਗ–।ਅਰਧ ਰਾਤਿ ਮਹਿੰ ਪਹੁੰਚੇ ਚਲਿ ਕਰਿ ਸੁਧ ਲੇ ਗੁਰ ਕੀ ਭਏ ਨਿਸ਼ੰਗ॥੧੧॥ਦੀਹ ਦਮਾਮਨਿ ਦੁਹਰੀ ਚੌਬਨਿ ਦਿਏ ਬਜਾਇ ਗੁਰੂ ਦਲ ਆਇ। ਛੁਟਤਿ ਭੀਰ ਤੁਪਕ ਅਰੁ ਤੋਮਰ ਮਾਰਿ ਮਾਰਿ ਕਰਿ ਰੌਰ ਮਚਾਇ। ਤਿਸ ਛਿਨ ਭਯੋ ਸੰਤ ਅਤਿ ਐਸੋ ਨਹਿੰ ਆਗੇ ਹਮ ਦਿਖਸੋ ਕਦਾਇ। ਖੁਲਹਿੰ ਨ ਹਾਥਨਉ ਸਰਤਿਅੰਗ ਜਿ ਸੁਭਟਨਿਤੋਹੱਥਮਾਰਗਿਰਾਇਂ॥੧੨॥ ਹਤਨ ਹਰੀਫ[2] ਰਹਸੋ ਇਹ ਕਿਤ ਹੂੰ,ਨਹੀਂ ਸ਼ਸਤ੍ਰ ਕਰ ਪਕਰਸੋ ਜਾਇ। ਜਨੁ ਰਸਰਿਨ ਸੋਂ[3] ਜੂਰ ਦਿਯੇ ਭਟ, ਭੇ ਬਯਾਕੁਲ,ਨਹਿੰ ਬਨਸੋ ਉਪਾਇ।

[1]ਬੋਲ੍ਹੇ । (ਅ) ਮੁੱਢ ਤੋਂ । [2]ਉਹ ਹੁਕਮ (ਆਪਦਾ) ਮੰਨਿਆ । [3]ਮਾਰਨਾ ਵੈਰੀ ਨੂੰ . [3]ਮਾਨੋਂ ਹੌਸਿਆਂ ਨਾਲ । *ਪਾ.–ਤੁਮ ।

ਗੁਰ ਭਟ ਹੁਤੇ ਅਗਨਿ ਸੋਂ ਤਾਪਤਿ ਏਕਹਿ ਬਾਰ ਪਰੈ ਅਰਰਾਇ[1]। ਮਾਰ ਮਾਰਿ ਬਹੁ ਚਮੂੰ ਖਪਾਈ, ਗਿਰੇ ਤੁਰੰਗਮ, ਭਟ ਸਮੁਦਾਇ ॥੧੩॥ ਅਪਰ ਏਕ ਬਡ ਅਚਰਜ ਹੋਵਾ ਗੁਰ ਕੇ ਸੁਭਟਨਿ ਕਰੇ ਪ੍ਰਹਾਰ[2]।ਬਹੁਰ ਨਿਕਸਿ ਨਸਾਰੇ ਇਕਦਿਸ਼ਿ ਭੇ*,ਢਿਗ ਹੁਇਹੁਇ ਕਰਿ ਗੋਰਿਨਿ ਮਾਰ।ਲਖਿਅਰਿ ਕੋ[3]ਆਪਸ ਮੈਂ ਕਟਿਗੋ,ਬਚਿਬੇ ਹੇਤੁ ਨ ਕੀਨਿ ਸੰਭਾਰ।ਭੋਰ ਹੋਤਿ ਲੌ ਤੀਨ ਭਾਗ ਦਲ ਬਿਨ ਮਾਰੇ ਹੀ ਭਏ ਸੰਘਾਰ ॥ ੧੪ ॥ ਚਹੋ ਦਿਵਸ ਉਮਰਾਵ ਜਿ ਪੰਚਹੁ ਹੋਰਿ ਜੰਗ ਕੋ ਭਏ ਹਿਰਾਨ।ਸਭਿ ਦਲ ਲੈ ਕਰਿ ਗੁਰ ਕੇ ਸਨਮੁਖ ਲਰਨ ਹੇਤੁ ਬਜਵਾਇ ਨਿਸ਼ਾਨ। ਉਮਡੇ ਹੱਥਯਾਰਨ ਕੋ ਪਕਰੇ, ਉਤ ਤੇ ਭਏ ਗੁਰੂ ਸਵਧਾਨ। ਭੀਖਨ ਭਾ ਘਮਸਾਨ ਘਨੇਰੋ ਘਾਲਿਘਾਲਿ ਘਾਵਨ ਕਰਿ ਹਾਨ ॥੧੫॥ ਖੜਗ ਪ੍ਰਹਾਰਿ ਗੁਰੂ ਨੇ ਮਾਰਸੋ ਬਲੀ ਕਾਬਲੀ ਬੇਗ ਮਹਾਨ।ਤਨਕ ਜ਼ਖਮ ਗੁਰ ਕੇ ਤਨ ਲਾਗਸੋ ਨਹਿੰ ਮਾਨਸੋ ਤਿਮ ਹੀ ਸਵਧਾਨ।ਲਲਾਬੇਗ ਸੋਂ ਜੰਗਪਰਸੋ ਪੁਨ ਅਸੁਗੁਲਬਾਗ ਚਪਲਬਲਵਾਨ। ਗੁਰੂ ਤਰੇ ਤੇ ਮ੍ਰਿਤਕ ਭਯੋ ਤਬਿ ਲਗੇ ਸ਼ਸਤ੍ਰ ਬਹੁ ਤਜਾਗੇ ਪ੍ਰਾਨ ॥ ੧੬॥ ਰਿਸ ਕਰਿ ਗੁਰ ਭਬਿ ਲਲਾਬੇਗ ਕੌ ਕਰਸੋ ਸੰਘਾਰਨ ਗਹਿ ਤਰਵਾਰ। ਚਤਰ ਸਹੱਸ੍ਰ ਗੁਰੂ ਦਲਮਹਿੰ ਤੇ ਦ੍ਵਾਦਸ਼ ਸੈ ਸਭਿ ਭਏ ਸੰਘਾਰ।ਇਮਬਿਨ ਨੀਤਿ ਆਪ ਕੋ ਲਸ਼ਕਰ ਮਰਸੋ ਸਰਬ ਹੀ ਲੇ ਕਰਿ ਹਾਰ। ਸੁਪਤਿ ਪਰੇ ਰਣ ਖੇਤ ਬਿਖੈ ਸਭਿ, ਬਚੇ ਸੰਗ ਮਮ ਸੋ ਅਸਵਾਰ[4] ॥ ੧੭ ॥ ਸ਼ਾਹੁ ਜਹਾਂ ਸੁਨਿ ਬਿਸਮੈਂ ਹ੍ਵੈ ਕਰਿ ਰਿਦੈ ਬਿਖਾਦ ਅਧਿਕ ਉਪਜਾਇ।[5]ਕਹਾਂ ਕਹਿਰ ਗੁਜ਼ਰਸੋ ਤਿਨ ਸਿਰ ਪਰ ਏਡੇ ਕਹਾਵਤਿ ਹੁਤੇ ਦਨਾਇ। ਰਾਜਨੀਤ ਮਹਿੰ ਚਤੁਰ ਬਖਾਨਤਿ ਜਾਨਤਿ ਸਕਲ ਜੰਗ ਕੇ ਦਾਇ। ਕੁਛ ਨਹਿੰ ਸਰਸੋ, ਨ ਕਰਸੋ ਓਜ ਕੋ, ਮਰਸੋ ਤੁਰਤ ਹੀ ਅਰਿ ਅਗੁਵਾਇ[6] ॥ ੧੮ ॥ ਕਹਤਿ ਹਸਨਖਾਂ[7]ਅਬਿ ਕੇ ਰਣਮਹਿੰ,ਹਠਕਰਿ ਮਰਸੋ ਕਰਤਿ ਹੈਂਕਾਰ।ਰਾਜਨੀਤਿ ਅਰੁ ਦਾਵ ਜੰਗ ਕੇ, ਲਸ਼ਕਰ ਸਭਿ ਕੀ ਕਰਨਿ ਸੰਭਾਰ। ਇੱਤਯਾਦਿਕ ਮਤਿ ਸੁਰਤ ਵਿਸਾਰੀ ਮੁਝ ਆਦਿਕ ਬਹੁ ਰਹੇ ਪੁਕਾਰ। ਨਹਿੰ ਜਾਨੀ ਨਹਿੰ ਮਾਨੀ ਕਿਸ ਕੀ, ਕਰਿ[8] ਹਾਨੀ ਮੂਰਖਤਾ ਧਾਰਿ ॥੧੯॥ਮੇਰੋ ਅਧਿਕ ਅਨਾਦਰ ਕੀਨਾ, ਪੁਨ ਕਾਂਹਬੋ ਸਭਿ ਨੇ ਤਜਿ ਦੀਨ[9]। ਦੇਖਤਿ ਹਮਰੇ

---

[1]ਬੋਲ ਕੇ। [2]ਭਾਵ ਹਮਲਾ ਕੀਤਾ। [3](ਅਸੀਂ ਇਹ) ਸਮਝਕੇ ਕਿ ਵੈਰੀ (ਨਾਲ ਲੜ ਰਹੇ ਹਾਂ)। [4]ਲੀਤੇ। [5]ਭਾਵ ਮੈਂ ਤੇ ਹੋਰਨਾਂ ਸਾਰੇ ਸਰਦਾਰਾਂ ਨੇ ਸਲਾਹ ਦੇਣੀ ਛੱਡ ਦਿੱਤੀ। *ਪਾ:—ਤੇ।

ਸਗਲ ਸਿਧਾਰੇ ਮਨਹੁ ਕਿਸੁ ਨੋ ਬੰਧਨ ਕੀਨਿ। ਨਿਸ ਮਹਿ ਸੀਤ ਸਮੂਹ ਲਗੇ ਤੇ ਪਿੰਗਲ ਲੁੰਵਨ ਕੇ ਸਮ[1] ਚੀਨਾਦਿਨ ਮਹਿੰ ਕਰਿ ਪੁਰਸ਼ਾਰਥ ਮਾਰੇ ਇਮ ਗੁਰ ਫਤੇ ਸੁਗਮ ਹੀ ਲੀਨ'॥੨੦॥ਸੁਨਤਿ ਵਜ਼ੀਰਖਾਨ ਗੁਰ ਸਿਖ ਕਹਿ 'ਕਈ ਬਾਰ ਪਤਿਆਰੋ[2]' ਲੀਨਿ। ਕਰਾਮਾਤ ਕਾਮਲ ਬਡ ਗੁਰ ਘਰ ਸ਼੍ਰੀਨਾਨਕ ਜੀ ਪਰਮ ਪ੍ਰਬੀਨ।ਪੀਰਨਪੀਰ ਭਏ ਜਗ ਜ਼ਾਹਰ ਅਹੈ ਸੁ ਹਾਰੇ ਸਭਿ ਨੇ ਚੀਨ। ਅਬਿ ਬਿਚਾਰ ਕਰਿ ਹੋਰਹੁ ਚਿਤ ਮਹਿੰ, ਨਹਿੰ ਮਤਿ ਮੈਂ ਆਵਹਿ ਕਜਾ ਕੀਨਿ। ੨੧ ॥ ਬਡੋ ਆਪ ਕੋ ਹਜ਼ਰਤ ਬਾਬਰ ਸ਼੍ਰੀ ਨਾਨਕ ਤੇ ਬਰ ਕੋ ਪਾਇ। ਰਾਜ ਲਿਯੋ ਦਿੱਲੀ ਤੇ ਆਦਿਕ ਸਭਿ ਖਾਨਨਿ ਤੇ ਦੇਸ਼ ਛੁਟਾਇ। ਅਵਚਲ ਤਖਤ ਬਚਨ ਤੇ ਕੀਨਸਿ ਬਿਦਤਿ ਜਗਤ ਮਹਿੰ ਜਾਨੀ ਜਾਇ। ਮਿਲਨੋ ਏਮਨਾਵਾਦ ਗੁਰੂ ਸੰਗ ਕਰਿ ਬੰਦਨ ਬਰ ਲੀਨਿ ਰਿਝਾਇ॥ ੨੨ ॥ ਭਯੋ ਹੁਮਾਊਂ ਸ਼ਾਹੁ ਬਹੁਰ ਜਬਿ ਸ਼੍ਰੀ ਅੰਗਦ ਤੇ ਬਰ ਕੋ ਲੀਨਿ। ਦਿੱਲੀ ਆਦਿਕ ਰਾਜ ਕਰਨੋ ਸਭਿ ਲਯੋ ਸਲੇਮਸ਼ਾਹੁ[3] ਜੋ ਛੀਨਿ। ਸੁਮਤਿਵੰਤਿ ਬਡ ਅਕਬਰ ਹੋਯਸਿ ਸ਼੍ਰੀ ਗੁਰ ਅਮਰ ਤਿਸੋ ਬਰ ਦੀਨਿ। ਗਢ ਚਿਤੌੜ ਕੋ ਤੋੜਨੋ ਬਲ ਤੇ ਬ੍ਰਿੰਦ ਗ੍ਰਾਮ ਕੋ ਅਰਪਨਿ ਕੀਨਿ ॥ ੨੩ ॥ ਸ਼੍ਰੀ ਅਰਜਨ ਅਰੁ ਸ਼੍ਰੀ ਹਰਿ ਗੋਵਿੰਦ ਜਹਾਂਗੀਰ ਹਜ਼ਰਤ ਇਮ ਸੰਗ। ਜੋਰਤਿ ਹਾਥ,ਕਰਤਿ ਬਹੁ ਆਦਰ, ਸਭਿ ਤੇ ਜਾਨਤਿ ਰਹਨੋ ਉਤੰਗ।ਰੱਛਾ ਕਰੀ ਤੁਾਸ ਨਿਸ ਪਾਵਤਿ ਪਿਖਿ ਅਜ਼ਮਤ ਨੰਮ੍ਰੀ ਸਰਬੰਗ। ਤਿਨ ਸੋਂ ਤੁਮ ਬਹੁ ਕੀਨਿ ਬਿਰੋਧਾ ਪੂਰਬ ਲੀਨੋ ਛੀਨਿ ਤੁਰੰਗ ॥ ੨੪ ॥ ਨਹਿੰ ਅਰੁਝਿਬੋ ਤੁਮਕੋ ਪਾਇਸਿ, ਰੁਜੀ ਜਾਨਿ ਕਾਜ਼ੀ ਕੋ ਦੀਨਿ। ਕਰਿ ਮਿਸ ਮੋਲ[4] ਗੁਰੂ ਪੁਨ ਲੀਨਸਿ[5], ਭਯੋ ਅਰੁਜਿ ਸਭਿ ਲਖਹੁ ਪ੍ਰਬੀਨ।ਬਾਜ਼ ਹੋਤੁ ਰਣ ਘਾਲ ਘਨੇਰੋ ਮੁਗ਼ਲਸਖਾਨ ਪ੍ਰਾਨ ਤੇ ਹੀਨਿ। ਬਹੁਰ ਜਲੰਧਰ ਕੋ ਬਡ ਸੂਬਾ ਅਬਦੁਲਖਾਨ ਲਰਨੋ ਮ੍ਰਿਤੁ ਕੀਨਿ ॥ ੨੫॥ ਅਬਿ ਤੁਰੰਗ ਕੀ ਕਹਾਂ ਬਾਤ ਥੀ ਲਸ਼ਕਰ ਰਾਵਰ ਦਿਯੋ ਪਠਾਇ। ਸੀਤ ਉਪਾਇ ਸਕਲ ਹੀ ਮਾਰੇ ਬਚਨੋ ਨ ਕੋ ਭਟ ਹਟਿ ਕਰਿ ਆਇ। ਚਤੁਰ ਸਹੱਸ੍ਰ ਬਾਹਨੀ ਗੁਰ ਸੰਗ ਤੁਮਰੀ ਅਨਗਨ ਦਈ ਖਪਾਇ। ਏਕ ਬਾਕ ਕੇ ਕਹੇ ਕਰਹਿੰ ਸਭਿ ਜਿਮ

[1] ਲੁਲਿਆਂ ਵਰਗੇ । [2] ਪਰਤਾਵਾ। [3] ਭਾਵ ਸ਼ੇਰਸ਼ਾਹ ਨੇ । [4] (ਘੋੜਾ ਲੈਂਦਾ) ਦੇਖਕੇ ਮੁਲ ਕਰਕੇ ਲੀਤਾ ਗੁਰੂ ਜੀ ਨੇ । [ਮਿਸ ਦਾ ਮੈਂ ਧਾਤੂ ਮਿਖੁ ਹੈ=ਅੱਖ ਖੁਹਲਨੀ, ਦੇਖਣਾ। ਯਥਾ:ਮਿਖਤੇ ਏਧੁ ਵਰਗਸਜਾ=ਸਾਰੇ ਯਾਕਾਂ ਦੇ ਵੇਖਦਿਆਂ]।

ਚਾਹਤਿ ਗੁਰੁ ਲੈਹਿੰ ਬਨਾਇ ॥ ੨੬ ॥ ਕਿਮ ਸਮਝਾ ਤਿਨ ਸੋਂ ਬਨਿ ਆਵੈ ਕਹੋਂ ਨ ਬਿਚਾਰਤਿ ਹੋ ਮਨ ਲਾਇ। ਅਪਨ ਬਡਨਿ ਕੀ ਰਖਹੁ ਮਿਜਾਦਾ ਜਿਨ ਆਗੈ ਤਿਨ ਸੀਸ ਨਿਵਾਇਤਿਮ ਹੀ ਤੁਮ ਕੋ ਚਹੀਯਤਿ ਹਜ਼ਰਤ! ਜੋ ਨ ਕਰਹੁ ਕਾਰਜ ਬਿਗਰਾਇ। ਇਸੀ ਹੇਤੁ ਤੇ ਚਢਨਿ ਲਗੇ ਜਬਿ,ਮੈਂ ਤੁਮ ਕੋ ਰਾਖਨੋ ਅਟਕਾਇ॥ ੨੭ ॥ ਤੋਹਿ ਬਡਨ ਜਿਨ ਤੇ ਲੈ ਬਖ਼ਸ਼ਿਸ਼ ਰਾਜ ਕਰਨੋ ਸਭਿ ਦੇਸ਼ ਬਿਦੇਸ਼ਤਿਨ ਕੇ ਸੰਗ ਜੰਗ ਤੁਮ ਠਾਨਹੁ ਉਚਿਤ ਨਹੀਂ ਮਨ ਲਖਹੁ ਵਿਸ਼ੇਸ਼। ਬਾਜ਼ ਬਾਜਿ ਕੀ ਕਹਾਂ ਬਾਤ ਥੀ[1] ਤੁਮ ਕੋ ਪ੍ਰਾਪਤਿ ਅਨਿਕ ਹਮੇਸ਼ । ਨਹਿੰ ਬਿਰੋਧ ਕਰਿਬੋ ਬਨਿ ਆਵੈ ਸਮਝੋ ਹਜ਼ਰਤ ! ਸੁਮਤਿ ਅਸ਼ੇਸ਼' ॥੨੮॥ ਸੁਨਿ ਕਰਿ ਸ਼ਾਹੁ ਜਹਾਂ ਹੁਇ ਤੁਸ਼ਨਿ ਰਿਦੇ ਬਿਚਾਰਤਿ ਰਿਸ ਤਜਿ ਦੀਨਿ।–ਤਿਨਸੋਂ ਲਰਿ ਕਰਿਫਤੇਨ ਪ੍ਰਾਪਤਿ ਭਈ ਹਾਰ ਰਣ ਭਾ ਥਲ ਭੀਨਿ।ਮਨ ਕਰਿ ਸੁੱਧਿ ਗੁਰੂ ਕੀ ਦਿਸ਼ ਤੇ ਅਬਿ ਨਹਿ ਲਰੌਂ ਭਲੀ ਬਿਧਿ ਚੀਨ–। ਕਿਤਿਕ ਦੇਰ ਮਹਿੰ ਕਰਿ ਮੁਖ ਊਚੋ ਹਸਨਖਾਨ ਦਿਸ਼ਿ ਦੇਖਨਿ ਕੀਨਿ ॥੨੯॥ ਬਹੁਰ ਸਲਾਬਤ ਖਾਨ ਬਖਾਨੀ 'ਸੁਤ ਜੁਤਿ ਲਲਾਬੇਗ ਭਾ ਘਾਤ। ਅਬਿ ਕਾਬਲ ਦਿਸ਼ਿ ਸੂਬਾ ਕਰਿ ਕੈ ਪਠਹੁ ਕਿਸੀ ਕੋ ਸਾਂਭਹਿ ਜਾਤਿ[2]। ਦਾਨਸ਼ਵੰਦ ਬਿਲੰਦ ਪਛਾਨਹੁ ਜੋ ਨਹਿ ਹੋਨਿ ਦੇਹਿ ਉਤਪਾਤ । ਦਿਹੁ ਸਿਰੁਪਾਉ ਸਪੁਰਦ ਕਰਹੁ ਉਤ ਉਚਿਤਾਨੁਚਿਤ ਬਿਚਾਰਹੁ ਬਾਤ'॥੩੦॥ਸਤਿਗੁਰ ਮਨ ਫੇਰਨੋ ਤਿਸ ਛਿਨ ਮਹਿ ਹਸਨਖਾਨ ਕੋ ਪਿਖਤਿ ਸੁਨਾਇ। 'ਇਨ ਆਛੀ ਬਹੁ ਬਾਤ ਬਖਾਨੀ ਦਾਨਸ਼ਵੰਦ ਬਿਲੰਦ ਲਖਾਇ। ਸਿਰੋਪਾਉ ਦੇ ਤਿਤ ਕੋ ਭੇਜੋਂ ਇਸ ਪ੍ਰਕਾਰ ਮੋਰੇ ਮਨ ਆਇ'। ਸੁਨਤਿ ਵਜ਼ੀਰਖਾਨ ਕਹਿ 'ਆਛੀ, ਮਨਸਬ ਦੇ ਕਰਿ ਦੇਹੁ ਪਠਾਇ' ॥ ੩੧ ॥ ਦੋਹਰਾ ॥ ਸੁਨਤਿ ਸਲਾਬਤਖਾਨ ਤਥਿ ਉਚਿਤ ਕਰੀ ਤਤਕਾਲ। ਕਾਬਲ ਕੋ ਸੂਬਾ ਭਯੋ ਲੈ ਦਲ ਗਯੋ ਬਿਸਾਲ ॥੩੨॥ਸ਼੍ਰੀ ਸਤਿਗੁਰ ਕੀ ਕ੍ਰਿਪਾ ਤੇ ਪਾਇ ਸਮਾਜ ਬਿਸਾਲ। ਹਸਨਖਾਨ ਸੂਬਾ ਭਯੋ, ਸ਼ਰਨ ਪਰੇ ਸੁ ਨਿਹਾਲ ॥ ੩੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਦੂਤ' ਪ੍ਰੇਸ਼ਕ ਵਰਨਨੰ ਨਾਮ ਪੰਚ ਪੰਚਾਸਤੀ ਅੰਸੂ ॥ ੫੫ ॥

੫੬. [ਨਿਬਾਣੇ ਵਾਲਾ ਕਾਲੂ ਨਾਥ]।

ਦੋਹਰਾ ॥ ਸ਼ਾਹੁ ਜਹਾਂ ਸੁਨਿ ਸੁਮਤਿ ਕੋ ਖਾਂ ਵਜ਼ੀਰ ਕੇ ਪਾਸ। ਠਾਨਨੋ ਨਹੀਂ

[1]ਬਾਜ਼ ਤੇ ਘੋੜੇ ਦੀ ਗਲ ਕੀਹ ਸੀ। [2]ਜਾਕੇ।

ਬਿਰੋਧ ਕੋ ਸ਼ਾਂਤੀ ਰਿਦੇ ਪ੍ਰਕਾਸ਼ਿ ॥ ੧ ॥ ਸ੍ਰੈਯਾਵੈਦ ॥–ਜਿਸ ਹਿਤ ਲਸ਼ਕਰ ਪਠਨੋ ਮਰਾਯੋ, ਸੋ ਗੁਲਬਾਗ ਮਰਨੋ ਰਣ ਮਾਂਹਿ। ਖਾਲੇਂ[1] ਭਰੀ ਪੌਨ ਕੀ ਸਮ ਇਹੁ, ਮੋ ਢਿਗ ਹੋਤਿ ਤਉ ਮਰਿ ਜਾਹਿ। ਖਰਚ ਬਿਸਾਲ ਲਾਭ ਲਘੁ ਜਿਹ ਥਲ ਸੋ ਕਾਰਜ ਬੁਧਿ[2] ਕਰਿਤੇ ਨਾਂਹਿ। ਕਜਾ ਕੁਛ ਬਾਤ ਬਾਜ਼ ਕੇ ਕਾਰਣ ਲਸ਼ਕਰ ਮਰਨੋ ਇਤੋ ਰਣ ਮਾਂਹਿ–॥੨॥ ਇੱਤਮਾਦਿਕ ਬਹੁ ਰਿਦੇ ਬਿਚਾਰੀ ਬੈਰ ਬਿਸਾਰਨੋ ਸ਼੍ਰੀ ਗੁਰ ਸੰਗ। ਇਤਿ ਸ਼੍ਰੀ ਹਰਿਗੋਵਿੰਦ ਤਿਸ ਸਰ ਪਰ ਡੇਰਾ ਰਖਨੋ ਜੀਤਿ ਕੈ ਜੰਗ। ਤਹਾਂ ਦਮਦਮਾ ਕਰਿ ਕੈ ਸੁੰਦਰ, ਬੈਠਤਿ ਸਭਾ ਲਗਾਇ ਉਤੰਗ। ਜੰਗਲ ਦੇਸ਼ ਸੰਗਤੀ ਆਵੈ ਦਰਸ਼ਨ ਕਰਹਿ ਅਨੰਦਤਿ ਅੰਗ ॥੩॥ ਜਥਾ ਸ਼ਕਤਿ ਲੈ ਅਨਿਕ ਪ੍ਰਕਾਰਨਿ ਆਇ ਆਇ ਗੁਰ ਕੋ ਦਰਸੰਤਿ।ਸੁਨਿ ਕਰਿ,ਪਿਖਿ ਥਲ,ਮਰੇ ਤੁਰੰਗ ਨਰ, ਸਭਿ ਕੇ ਉਰ ਹੈਂ ਅਚਰਜਵੰਤਿ। ਕਹਹਿਂ ਪਰਸਪਰ, ਸੁਨਿ ਸੁਨਿ ਜਿਤ ਕਿਤ,ਗੁਰ ਜਸੁ ਉੱਜਲ ਕੋ ਉਚਰੰਤਿ। 'ਕਹਹੁ ਆਜ ਹੈ ਕੌਨ ਧਰਾ ਤਲ ਸ਼ਾਹੁ ਸੰਗ ਜੋ ਲਰਨ ਚਹੰਤਿ ॥ ੪ ॥ ਬਿਨਾ ਦੁਰਗ ਗਿਰ ਅਰਹਿ ਅਗਾਰੀ ਰਣ ਕਰਿ ਦੇਹਿ ਸ਼ਾਹੁ ਕੋ ਹਾਰ। ਸਕਲ ਦੇਸ਼ਪਤਿ ਲਾਖਹੁ ਲਸ਼ਕਰ,ਬਿਨ ਗੁਰ ਕਰੈ ਕੌਨ ਅਸ ਕਾਰ। ਅਧਿਕ ਤੁਰਕ ਸੰਗ੍ਰਾਮ ਖਪਾਏ ਜਹਾਂ ਕਹਾਂ ਤੁਰਕਨੀ ਪੁਕਾਰ। ਕੇਸ ਉਖਾਰਤਿ ਪੀਟਤਿ ਹੈਂ ਸਿਰ ਰੋਦਤਿ ਬਹੁ ਅੱਸ਼ੂਨਿ ਕੋ ਡਾਰਿ ॥ ੫ ॥ ਦੇਸ਼ ਬਿਦੇਸ਼ਨਿ ਮਹਿਂ ਗੁਰੁ ਕੀਰਤਿ ਬਿਸਤੀਰਤਿ ਜੰਨੁ ਚੰਦ ਅਕਾਸ਼।ਜਾਨੀ ਪਰੈ ਲਰੈ ਨਿਤ ਸ਼ਾਹੁ ਜਿ ਤੁਰਕਾਨਾ ਸਭਿ ਹੋਇ ਬਿਨਾਸ਼। ਕਰਤਾ ਪੁਰਖ ਗੁਰੂ ਹਰਿਗੋਵਿੰਦ ਸਕਲ ਕਲਾ ਸਮਰਥ ਗੁਣ ਰਾਸ। ਦਾਸਨਿ ਕੋ ਬਖਸ਼ਹਿਂ ਅੇਸ਼ੁਰਜੰ,ਅਰਹਿ ਸੁ ਝਰਹਿ ਮਰਹਿ ਦੁਖ ਗ੍ਰਾਸ[3]॥੬॥ ਹਯ ਦਿਲਬਾਗ ਰਹਨੋ ਇਕ ਗੁਰ ਢਿਗ ਨਾਮ'ਜਾਨਭਾਈ' ਧਰਿ ਦੀਨ। ਬਿਯ ਗੁਲਬਾਗ'ਸੁਹੇਲਾ' ਕਹਿ ਜਿਸੁ ਸੋ ਰਣ ਬਿਖੈ ਪ੍ਰਾਨ ਤੇ ਹੀਨ।ਪਰਨੋ ਬ੍ਰਿਹ ਬਹੁਰੋ ਦੁਖ ਪ੍ਰਾਪਤਿ ਗੁਰ ਅੰਤਰਜਾਮੀ ਸਭਿ ਚੀਨ। ਆਇ ਨਿਕਟਿ ਉਪਦੇਸ਼ ਬਖਾਨਨੋ 'ਨੱਸ੍ਵਰ ਤਨ, ਸਨੇਹ ਕਜਾ ਕੀਨ ॥ ੭ ॥ ਨਿਸ਼ਚੈ ਬਿਛੁਰਨਿ ਹੈ ਇਸ ਕੇਰਾ,ਬਿਨ ਸੰਸੈ ਮਨ ਲੇਹੁ ਪਛਾਨ।ਜਿਸ ਕੋ ਰੂਪ ਰੰਗ ਕੁਛ ਨਾਂਹੀ'ਚੇਤਨ ਸੱਤਾ'ਸੱਤ ਸੁ ਜਾਨਿ।ਮਨੁਖ ਨ ਪਸੂ,ਨ ਪੰਛੀ ਪੰਨਗ, ਕੋ ਅਕਾਰ ਸੋ ਨਹੀਂ ਮਹਾਨ[4]।ਸੋ ਸਰੂਪ ਤੂੰ ਅਪਨੋ ਲਖਿ ਕੈ ਬ੍ਰਿਹ ਸੰਕਟ

[1]ਖੋਲਾਂ। [2]ਬੁਧਿਵਾਨ। [3]ਭਾਵ ਮਹਾਨ ਚੇਤਨ ਸੱਤਾ ਦਾ ਕੋਈ ਅਕਾਰ ਨਹੀਂ।

ਕੋ ਕਰੀਅਹਿ ਹਾਨ'॥੮॥ਇਮ ਕਹਿ ਸਤਿਗੁਰ ਨੇ ਕਰ ਫੇਰਾ ਮੁਖ ਲੋਚਨ ਸਿਰ ਗ੍ਰੀਵਾ ਪੀਠ। ਤਤਖਿਨ ਆਤਮਗਯਾਨ ਭਯੋ ਹਯ[1], ਹੇਰਜੋ ਜਬਹਿ ਕ੍ਰਿਪਾ ਕੀ ਡੀਠ।ਸੁਖ ਤੇ ਤ੍ਰਿਣ ਦਾਨਾ ਅਰੁ ਪਾਨੀ ਖਾਨ ਪਾਨਕਰਿ ਬਿਸਰਜੋ ਈਠ[2]। ਤਿਸਪਰ ਹੋਇ ਅਰੂਢਨਿ ਗਮਨਹਿੰ ਜਨੁ ਮਨ ਕੋ ਹੁਇ ਚਲਹਿ ਬਸੀਠ[3]॥੯॥ਸਭਾਬਿਖੈ ਚਿਤ ਸ਼੍ਰੀਹਰਿਗੋਵਿੰਦਕਹਜੋ'ਮੋਹਿਰਣਥੰਭਾਥਾਨ[4]। ਨਾਮ'ਗੁਰੂ ਸਰ'ਤੀਰਥ ਪਾਵਨ ਕਲਮਲ ਗਨ ਨਾਸ਼ਨਿ ਇਸ਼ਨਾਨ।ਧਰਿ ਸ਼ਰਧਾ ਨਰ ਪਰਸਹਿ ਆਇ ਜੁ ਪੁਰਵਹਿ ਮਨਹੁਕਾਮਨਾਠਾਨਿ।ਗੁਰਸਿਖੀ ਕੋ ਪ੍ਰਾਪਤਿ ਹੋਵਹਿ' ਗੁਰੂ ਮਹਾਤਮ ਕੀਨਿ ਬਖਾਨਿ ॥ ੧੦ ॥ ਜੋਧ ਸਲੇਮ-ਸ਼ਾਹੁ ਜੁਗ ਭ੍ਰਾਤਾ ਗੁਰ ਮਰਜ਼ੀ ਲਖਿ ਅਰਜ਼ੀ ਕੀਨਿ ।'ਮਹਾਰਾਜ ! ਅਬਿ ਕਾਂਗੜ ਪੁਰਿ ਕੋ ਗਮਨ ਕਰਹੁ ਨਿਜ ਬਿਲਮ ਬਿਹੀਨ । ਇਸ ਥਲ ਕੋ ਆਗਵਨ ਜਿ ਕਾਰਜ ਕਰਿ ਕੈ ਜੰਗ ਫਤੇ ਬਡ ਲੀਨਿ । ਅਸ਼ਟ ਦਿਵਸ ਅਬਿ ਬੀਤਿ ਗਏ ਥਿਤਿ, ਰਿਪੁਨਿ ਪ੍ਰਤੀਖਤਿ ਰਹੇ ਪ੍ਰਬੀਨ ॥ ੧੧ ॥ ਸ਼ਾਹੁ ਜਹਾਂ ਮਹਿਮਾ ਤੁਮ ਲਖਿ ਕਰਿ ਹਟਕ ਰਹਜੋ ਹੁਇ[5], ਜਾਨੀ ਜਾਇ। ਬੈਰ ਬਿਸਾਰਿ ਸ਼ਾਂਤਿ ਮਨ ਕੀਨਸਿ ਧਾਂਤੇ ਲਸ਼ਕਰ ਨਹਿੰ ਚਢਿ ਆਇ। ਨਾਂਹਿ ਤ ਅਬਿ ਲੌ ਕਈ ਹਜ਼ਾਰਹੁੰ ਭਿਰੇ ਹੁਤੇ ਜੋਧਾ ਸਮੁਦਾਇ। ਸੈਨਾ ਮਰਤਿ ਹੋਤਿ ਸੰਗਰਾਮੂ ਤੁਮ ਪ੍ਰਤਾਪ ਤੇ ਦੇਤਿ ਖਪਾਇ'॥੧੨॥ਜੁਗ ਭ੍ਰਾਤਨਿ ਕੀ ਸ਼ਰਧਾ ਲਖਿ ਕਰਿ ਭਏ ਪ੍ਰਸੰਨ ਬਿਲੰਦ ਕ੍ਰਿਪਾਲ । 'ਚਲੈਂ ਤੁਮਾਰੇ ਪੁਰਿ ਇਕ ਬਾਰਹਿੰ,ਰਹਹਿੰ ਕਿਤਿਕ ਦਿਨ ਮਿਲਿਨਿਬਿਸਾਲ'।ਇਮ ਕਹਿ ਗਮਨ ਕੀਨਿ ਤਿਨ ਕੇਰਾ*,ਬਸੇ ਤਹਾਂ ਸੋ ਜਾਮਨਿ ਟਾਲਿ[6]।ਪ੍ਰਾਤਿ ਭਏ ਤੇ ਦ੍ਰੁਦਭਿ ਬਾਜਜੋ ਪਰੇ ਹਯਨਿ ਪਰ ਜ਼ੀਨ ਉਤਾਲ ॥ ੧੩ ॥ ਤੁਰੰਗ 'ਜਾਨ ਭਾਈ' ਪਰ ਸੁੰਦਰ ਸੁਵਰਨ ਜਟਤਿ ਜ਼ੀਨ ਤਬਿ ਪਾਇ। ਸ਼ਕਿ ਭੁਖਨ ਪਹਿਰਾਵਨ ਕੀਨੇ ਕਰਜੋ ਸ਼ਿੰਗਾਰਨ ਰੁਚਿਰ ਬਨਾਇ। ਸ਼੍ਰੀ ਹਰਿਗੋਵਿੰਦ ਬਸਤ੍ਰ ਸ਼ਸਤ੍ਰ ਸ਼ੁਭ ਸਜਤਿਬਿਭੂਖਨ ਤਨਸਮੁਦਾਇ।ਭਏਅਰੂਢਨ, ਗਮਨ ਕੀਨਿ ਤਬਿ ਚਢੀ ਬਾਹਨੀ ਦ੍ਰੁਦਭਿ ਵਾਇ ॥ ੧੪ ॥ ਗ੍ਰਾਮਨਿ ਚਾਣਾ ਹਤੋ

---

[1]ਘੋੜੇ ਨੂੰ । [2]ਪਿਆਰਾ (ਸਾਥੀ) । [3]ਮਨ ਨਾਲ ਮਾਨੋ ਟੋਰਿਆ ਹੋਇਆ ਟਰਦਾ ਹੈ । ਭਾਵ ਮਨ ਦੇ ਅਧੀਨ ਹੋਕੇ [ਸੰਸ:, ਅਵਸ਼੍ਰੁ=ਘੱਲਿਆ ਹੋਇਆ । ਹਿੰਦੀ, ਬਸੀਠ] । [4]ਮੇਰੇ ਰਲਬੈਠਣ ਦਾ ਥਾਂ । [5]ਹੱਟ ਰਹਿਆ ਹੈ । [6]ਇਸ ਤਰ੍ਹਾਂ ਕਹਿਕੇ ਉਨ੍ਹਾਂ ਨੂੰ (ਉਨਾਂ ਦੇ ਡੇਰੇ) ਟੋਰਿਆ ਤੇ ਆਪ ਓਏ ਰਹਿਕੇ ਓਹ ਰਾਤ ਗੁਜ਼ਾਰੀ। *ਸ਼ੁਧ ਪਾਠ 'ਡੇਰਾ' ਚਾਹੀਦਾ ਹੈ।

ਨਿਕਟਿ ਹੀ ਤਿਸ ਮਹਿੰ ਕਾਲੂ ਨਾਥ ਰਹੰਤਿ। ਇਕ ਨਰ ਪਠਨੋ ਕਹਨੋ ਸ਼੍ਰੀ ਸਤਿਗੁਰ 'ਤਿਸ ਕੋ ਪਰਖਹੁ ਜਾਇ ਇਕੰਤ । ਹਮਰੀ ਸੁਧ ਦਿਹੁ ਵਹਿਰ ਸਿਵਰ ਹੁਇ, ਮਿਲਹਿ ਆਨਿ ਇਹ ਲਖਹੁ ਮਤੰਤ'। ਸੁਨਿ ਗਮਨਨੋ ਗੁਰ ਤੇ ਸੋ ਪੂਰਬ ਰਿਦੈ ਮਨੋਰਥ ਕੋ ਚਿਤਵੈਂਤਿ[1] ॥ ੧੫॥–ਧੇਨੂ ਗੌਰ[2] ਦੂਧ ਕੋ ਦੁਹਿ ਕਰਿ ਮੋਹਿ ਕਰਾਵਹਿ ਪਾਨਿ ਜਿ ਲਜਾਇ। ਤੌ ਅਜ਼ ਮਤ ਜੁਤਿ ਨਾਥ ਪਛਾਨੌਂ–ਪਹੁੰਚਨੋ ਨਿਕਟਿ ਚਿਤਵ ਇਸ ਭਾਇ। ਮਿਲਨੋ ਜਾਇ, ਕਰਿ ਬੇਦਨ ਬੈਠਨੋ,ਤਬਿ ਕਾਲੂ ਉਰ ਮਹਿੰ ਲਖਿ ਪਾਇ। ਕਰਿ ਸਨਮਾਨ ਬੂਝਿ ਗੁਰ ਗਾਥਾ ਜਥਾ ਤੁਰਕ ਘਮਸਾਨ ਮਚਾਇ॥੧੬॥ਪੁਨ ਉਠਿ ਗੌਰ ਬਰਨ ਕੀ ਸੁਰਭੀ[3] ਤਿਹ ਦਿਖਾਇ ਕਰਿ ਦੋਹਿਨ ਕੀਨਿ। ਤਪਤ ਠਾਨਿ ਤਬਿ ਪਾਨ ਕਰਨਕੋ ਸ਼੍ਰੀ ਸਤਿਗੁਰਕੇ ਨਰਕੋ ਦੀਨਿ।ਤ੍ਰਿਪਤਿ ਹੋਇ ਕਰਿਜਾਨਨੋ ਮਨ ਮਹਿੰ ਕਾਲੂ ਕਰਾਮਾਤ ਮਹਿੰ ਪੀਨ। ਸ਼੍ਰੀ ਹਰਿਗੋਬਿੰਦ ਕੋ ਆਗਵਨੁ ਕਰਨੋ ਸੁਨਾਵਨ ਸੁਮਤਿ ਪ੍ਰਬੀਨ ॥ ੧੭ ॥ ਨਮੋ ਕੀਨਿ ਪੁਰਿ ਤੇ ਜਬਿ ਨਿਕਸਨੋ ਇਤਨੇ ਬਿਖੈ ਗੁਰੂ ਚਲਿ ਆਇ। ਬ੍ਰਿੰਦ ਤੁਰੰਗਮ ਕੀ ਸਭਿ ਸੈਨਾ ਜੋਧ ਸਮੇਤ ਸੁਭਟ ਸਮੁਦਾਇ।ਜੀਤੇ ਜੰਗ ਅਨੰਦ ਉਮੰਗਤਿ ਆਵਤਿ ਦੁੰਦਭਿ ਸ਼ਬਦ ਉਠਾਇ।ਧੂਲ ਅਕਾਸ਼ ਚਢਤਿ ਤਿਤ ਦਿਸ਼ ਮਹਿੰ ਤਰਨਿ[4] ਪ੍ਰਕਾਸ਼ ਢਾਂਪਤੇ ਜਾਇ ॥ ੧੮ ॥ ਸੁੰਦਰ ਥਲ ਬਿਲੋਕਿ ਜਲ ਕਲ[5] ਕੋ ਕਰਨੋ ਨਿਵੇਸ ਗੁਰੂ ਜਗ ਰਾਇ। ਉਤਰੀ ਜੁਤਿ ਬਿਸਤਾਰ ਬਾਹਿਨੀ,ਨਿਜ ਨਿਜ ਮਿਸਲ[6] ਮਿਲੇ ਸਭਿ ਆਇ।ਜ਼ੀਨ ਉਤਾਰਿ ਸ਼ਸਤ੍ਰ ਭਟ ਧਰਿ ਕਰਿ ਹੋਤਿ ਹਿਰੇਖਾ ਹਯਨਿ ਲਗਾਇ । ਖਾਨ ਪਾਨ ਕੋ ਕਰੇ ਜਥਾ ਰੁਚਿ, ਬਿਸਰਾਮੇ ਜੋਧਾ ਸਮੁਦਾਇ ॥ ੧੯ ॥ ਸ਼੍ਰੀ ਹਰਿਗੋਵਿੰਦ ਅਸਨ ਅਚਵ ਕਰਿ ਠਾਨਿ ਦੁਪਹਿਰੇ ਮਹਿੰ ਬਿਸਰਾਮ। ਸਵਾਜਾਮ ਦਿਨ ਰਹੇ ਉਠੇ ਜਬਿ ਭਏ ਸੁਚੋਤ ਗੁਰੂ ਅਭਿਰਾਮ। ਸੁੰਦਰ ਫਰਸ਼ ਅਨੇਕ ਬਰਣ ਕੇ ਛਸੇ[7]ਮਖਮਲੀ ਦੀਹ ਤਮਾਮ। ਚਾਰ ਓਰ ਜਿਸ ਛੋਰ ਜ਼ਰੀ ਕੇ, ਮੁਕਤਾ ਜਟਤਿ ਜਹਾਂ ਛਬਿ ਧਾਮ॥੨੦॥ਅਸ ਗਾਦੀ ਛਸਿ ਰੁਚਿਰ ਫਰਸ਼ਪਰ ਉਪਾਧਾਨ[8]ਦੀਰਘ

[1]ਚਿਤਵਦਾ ਹੋਇਆ (ਉਹ ਸਿੱਖ) । [2]ਗੋਰੀ ਗਊ। [3]ਸੁਰਜ । [4]ਸੁੰਦਰ । [5]ਆਪੋ ਆਪਣੇ ਜਥੇ ਵਿਚ [ਅ: ਮਿਸਲ=ਜੋ ਸਭ ਸਿਫ਼ਤਾਂ ਵਿਚ ਬਰੱਬਰ ਹੋਵੇ। ਇਸ ਤੋਂ ਸਿੱਖਾਂ ਵਿਚ ਜਥੇ ਦਾ ਨਾਮ ਪਿਆ, ਫਿਰ ਇਕ ਸਰਦਾਰ ਹੇਠ ਇਲਾਕੇ ਦੇ ਸੁਤੰਤਰ ਰਾਜ ਪ੍ਰਬੰਧ ਦਾ ਨਾਮ ਪਿਆ]। [6]ਢਿਡ ਗਏ । [7]ਤਕੀਆ । ਸਿਰਹਾਣਾ ।

ਧਰਿ ਦੀਨਿ। ਲਰਕਤਿ ਦੁਹਿ ਦਿਸ਼ਿ ਮੁਕਤਾ ਗੁੱਛਨਿ ਬਹੁਤ ਮੋਲ ਤੇ ਰਚਨੈ ਨਵੀਨ।ਬੈਠਿ ਬਿਰਾਜਤਿ ਭੇ ਸ਼੍ਰੀਸਤਿਗੁਰ ਚਮਰਦਾਰ ਤਬਿ ਚਾਮਰ[1] ਕੀਨਿ। ਗਾਵਨ ਲਗੇ ਰਬਾਬੀ ਰਾਗਨਿ ਸ਼੍ਰੀ ਗੁਰ ਸ਼ਬਦ ਸਾਂਤਿ ਰਸ ਭੀਨ॥ ੨੧॥ਸਿਖਜੋਧਾ ਗਨ ਜੋਧ ਸਹਿਤ ਮਿਲਿ ਦਰਸਰਿ ਨਮੋ ਕਰਹਿਂ ਸਮੁਦਾਇ। ਜਥਾ ਉਚਿਤ ਕਰਿ ਸਭਾ ਸੁ ਬੈਠੇ ਸ਼੍ਰੀ ਹਰਿਗੋਵਿੰਦ ਬੀਚ ਸੁਹਾਇਂ। ਮਨਹੁ ਸੁਰਨਿ ਮਹਿਂ ਸੁਰਪਤਿ ਦੁਤਿਮਤ[2] ਕਿਧੌਂ ਬਿਸ਼ਨੁ ਅਵਨੀ ਪਰ ਆਇ। ਸੰਗਤਿ ਸਕਲ ਗ੍ਰਾਮ ਕੀ ਆਇਵ ਅਨਿਕ ਅਕੋਰਨ ਕੋ ਅਰਪਾਇ ॥੨੨॥ 'ਜੰਗ ਜੀਤ ਕਰਿ ਸਤਿਗੁਰ ਆਏ' ਕਹਹਿਂ ਪਰਸਪਰ ਗਨ ਨਰ ਨਾਰਿ। ਚੌਂਪ ਕਰਤਿ ਚਿਤ ਦਰਸ਼ਨ ਦਰਸਹਿਂ'ਧੰਨੁ ਧੰਨ ਪ੍ਰਭੁ ਗੁਰ ਜੈਕਾਰ'।ਸੁਨਿ ਕਾਲੂ ਆਗਵਨ ਗੁਰੂ ਕੋ ਦੈ ਘਟ ਦੁਗਧ ਲਿਏ ਕਰਿ ਤਯਾਰ। ਇਕ ਬਾਲਕ ਕੋ ਸਿਰ ਧਰਿ ਲਯਾਯੋ ਏਕ ਉਠਾਇ ਆਪ ਕਰ ਧਾਰਿ ॥ ੨੩ ॥ ਆਨਿ ਗੁਰੂ ਪਗ ਮਸਤਕ ਟੇਕਨੋ ਬੈਠਨੋ ਨਿਕਟਿ ਜੋਰਿ ਕਰਿ ਹਾਥ।ਸ਼੍ਰੀ ਹਰਿਗੋਵਿੰਦ ਕ੍ਰਿਪਾਦ੍ਰਿਸ਼ਟਿ ਤੇ ਦੇਖਤਿ ਕਰਨੋ ਵਾਕ ਤਿਹ ਸਾਥ। 'ਘਾਲੀਘਾਲ ਮਾਨਤੇ ਮਾਨਵ ਨਾਮ ਭਯੋ ਅਬਿ ਕਾਲੂ ਨਾਥ[3]'। [4]"ਸ਼੍ਰੀ ਗੁਰ ਨਹੀਂ ਨਾਥ ਮੁਹਿ ਜਾਨਹੁ, ਤੁਮਰੋ ਕੂਕਰ ਧਰਿ ਪਦ ਮਾਥ[5]"। ॥੨੪॥ਪੁਨਹਿ ਪ੍ਰਸੰਨ ਹੋਇ ਗੁਰ ਬੋਲੇ 'ਬਿਦਤਿ ਨਾਥ ਤੂੰ ਹੋਹਿਂ ਜਹਾਨ। ਸਭਿ ਮਾਨਹਿਂ ਤੁਵ ਨਾਥ ਜਾਨਿ ਕਰਿ ਕ੍ਰਿਪਾ ਗੁਰੂਨਿ ਕੀ ਭਈ ਮਹਾਨ'। ਪੁਨ ਕਾਲੂ ਕਹਿ 'ਸ਼੍ਰੀ ਪ੍ਰਭੁ ਸੁਨੀਅਹਿ ਆਪ ਬਖਾਨਤਿ ਕਰੁਨਾ ਠਾਨਿ। ਇਤੀ ਬਡਾਈ ਉਚਿਤ ਨਹੀਂ ਮੈਂ ਤੁਮਰੇ ਦਰ ਪੌਰੇ ਕਹੁ ਸ੍ਵਾਨ[6]'॥ ੨੫ ॥ ਸੁਨਿ ਕਾਲੂ ਕੀ ਅਧਿਕ ਨੰਮ੍ਰਿਤਾ ਸ਼੍ਰੀ ਹਰਿ ਗੋਵਿੰਦ ਅਧਿਕ ਕ੍ਰਿਪਾਲ। ਭਏ ਪ੍ਰਸੰਨ ਦਯੋ ਵਰ ਦੀਰਘ'ਭਾ ਨਾਥਨਿ ਕੋ ਨਾਥ ਬਿਸਾਲ।ਸਿਖ ਸੇਵਕ ਮਹਿਂ ਬਿਦਤਹਿ ਮਹਿਮਾ ਪਰੀ ਚਾਖ੍ਹਿ ਘਾਲੀ ਬਡ ਘਾਲ।ਜਜੋਂ ਜਜੋਂ ਨੰਮ੍ਰਿ ਅਧਿਕਤਾ ਤਜੋਂ ਤਜੋਂ, ਬਡ ਪੁਰਖਨਿ ਕੀ ਹੈ ਅਸ ਚਾਲ' ॥ ੨੬ ॥ ਕਰਨੋ ਬਚਨ ਜਬਿ ਸ਼੍ਰੀ ਹਰਿਗੋਵਿੰਦ ਕਾਮਲ ਕਰਾ ਮਾਤ ਤਬਿ ਪਾਇ। ਅਤਿ ਅਨੰਦ ਕਰਿ ਪਦ ਅਰਬਿੰਦਨਿ ਬੰਦਨ ਕੀਨਿ ਸੀਸ ਕੋ ਨਨਾਇ। ਬਾਲਕ

[1]ਚਉਰ। [2]ਸੋਭਾਵਾਨ। [3]ਤੂੰ ਘਾਲ ਘਾਲੀ ਹੈ ਤੇ ਮਨੁਖ ਤੈਨੂੰ ਮੰਨਦੇ ਹਨ (ਇਸ ਵਾਸਤੇ) ਤੇਰਾ ਨਾਮ ਹੁਣ ਤੇ ਕਾਲੂ ਨਾਥ ਹੋਇਆ। [4](ਕਾਲੂ ਨੇ ਕਿਹਾ)। [5]ਚਰਣਾਂ ਤੇ ਸੀਸ ਰੱਖਣ ਵਾਲਾ। [6]ਦਰਵਾਜੇ ਵਿਚ ਦਾ ਕੁੱਤਾ ਹਾਂ।

ਹੁਤੋ ਸੰਗ ਪਯ ਲਜਾਯੋ ਤਿਸ ਦਿਸ਼ਿ ਦੇਖਿ ਗੁਰੂ ਸੁਖਦਾਇ। ਦੁਗਧ ਚੁਰੂ ਭਰ ਤਿਸ ਕੋ ਦੀਨਸਿ ਕਹਜੋ 'ਪਾਨ ਕਰਿ ਬਿਲਮ ਨ ਲਾਇ'॥ ੨੭॥ ਮਾਨ ਬਾਕ ਕੋ ਪਾਨ ਕਰਜੋ ਜਬਿ ਭਈ ਸ਼ਕਤਿ ਸਭਿ ਜਾਨੀ ਬਾਤ। ਦੇਸ਼ ਬਿਦੇਸ਼ਨਿ ਕੀ ਸੁਧਿ ਉਰ ਮਹਿੰ ਕਰਿ ਬਦਲੀ ਫਲ ਤਿਮ[1] ਬੱਖਜਾਤ। ਅਚਰਜ ਚਿਤ ਧਰਿ ਗੁਰ ਪਦ ਬੰਦੇ, ਧੰਨ ਧੰਨ ਗੁਰ ਦੀਰਘ ਦਾਤ। ਕਛੁ ਤੇ ਕਛੁ ਛਿਨਕ ਮਹਿੰ ਕੀਨਸਿ ਕੌਨ ਕਰੈ ਸਮਤਾ ਕਿਸ ਭਾਂਤਿ ॥ ੨੮ ॥ ਕਾਲੂ ਜਾਨ ਲਈ ਤਿਸ ਕੀ ਗਤਿ, ਬੂਝਤਿ ਭਯੋ 'ਸੁਨਾਵਹੁ ਬਾਲ !। ਅਬਿ ਗੁਰ ਦੂਤੀ ਰੂਪ ਕਿਸ ਥਲ ਹੈਂ ? ਉਠੇ ਕਿਧੌਂ ਬੈਠੇ, ਕਿਤ ਚਾਲ ?'। ਸਿਸ ਬੋਲਜੋ 'ਤੁਮ ਸੁਨਹੁ ਨਾਥ ਜੀ ! ਅਰਬ ਵਲਾਇਤ ਬਿਖੈ ਕ੍ਰਿਪਾਲੁ। ਪ੍ਰੇਮੀ ਤੁਰਕ ਗੁਰੂ ਕੋ ਮਾਨਹਿ ਤਿਨ ਸਿਮਰੇ ਬਹੁ ਬਿਨਤੀ ਨਾਲ॥੨੯॥–ਸ਼੍ਰੀ ਨਾਨਕ ਗਾਦੀ ਪਰ ਜੋ ਹੈਂ ਮੇਰੋ ਪ੍ਰੇਮ ਪਰਖ ਸੋ ਆਇ।ਦੇ ਦਰਸ਼ਨ ਕੋ ਕਰਹਿੰ ਕ੍ਰਿਤਾਰਥ ਕਾਮਲ ਕਰਾਮਾਤ ਸਮੁਦਾਇ–। ਤਹਾਂ ਤਰੋਵਰ ਕੋ ਤਰੁ ਠਾਂਢੋ ਸ਼ਾਖਾ ਪਕਰੀ ਹਾਥ ਉਠਾਇ। ਤੁਰਕ ਮੁਰੀਦ ਸਿਦਕ ਕੋ ਲਖਿ ਕਰਿ ਬਿਨਾ ਬਿਲੰਬਪਹੁਚੇਧਾਇ'॥੩੦॥ਕਾਲੂ ਬਿਸਮਜੋ– ਸ਼ੀਘ੍ਰ ਲਈ ਇਨ, ਇਤੀ ਸ਼ਕਤਿ ਕੇ ਉਚਿਤ ਨ ਬਾਲ। ਸਭਿ ਜਹਾਨ ਕੀ ਉਰ ਸੁਧ ਪ੍ਰਾਪਤਿ,ਗੁਰੂ ਦਈ ਲਖਿ ਕਰਿ ਮਮ ਨਾਲ–। ਤਿਸ ਕੇ ਸਿਰ ਪਰ ਨਿਜ ਕਰ ਕੋ ਧਰਿ ਔਂਚੀ ਤੁਰਨ ਇਸ ਬਿਧਿ ਨਾਲ। ਪੋਲ ਤੀਲ ਮਹਿੰ ਢੂਕ ਸੁ ਬਲ ਤੇ ਜਲ ਕੋ ਖੈਂਚਿਲੇਤਿ ਤਤਕਾਲ[2]॥੩੧॥ਪੁਨ ਬੂਝਤਿ ਭਾ 'ਅਬਿ ਸੁਧ ਦੀਜੈ'ਬਾਲਕ ਭਨਜੋ 'ਨ ਮੈਂ ਕੁਛ ਜਾਨ'।ਸ਼੍ਰੀਹਰਿਗੋਵਿੰਦ ਰਿਦੈ ਬਿਚਾਰੀ–ਸਿਸ ਕੀ ਅਰੁ ਹਮ ਦਈ ਮਹਾਨ[3]। ਘਾਲ ਨ ਘਾਲੀ ਸੰਗ ਰਹਜੋ ਨਹਿੰ,ਅਬਿ ਪਰਖੈ ਨਿਸ਼ਚਾਇਸਥਾਨ[4]–।ਇਕਲੋਟਾ ਤਿਸਨਿਕਟਿ ਅਧਿਕ ਪ੍ਰਿਯ ਕਿਸੁ ਦੇਸ਼ ਤੇ ਸੁੰਦਰ ਆਨਿ॥੩੨॥ ਸੋ ਸਤਿਗੁਰੁ ਤਬਿ ਜਾਚਨ ਕੀਨਸਿ 'ਹਮ ਕੋ ਦੇਹੁ ਬਨਜੋ ਇਹੁ ਚਾਰੁ'। ਕਾਲੂ ਕਹਜੋ 'ਅਧਿਕ ਪ੍ਰਿਯ ਮੇਰੋ ਨਿਤ ਰਾਖੈਂ ਸੁਧ ਭਲੇ ਸੁਧਾਰ। ਇਹ ਨਹਿੰ ਦਿਯੋ ਜਾਇ ਕਬਿ ਮੋ ਤੇ ਜੀਵਤਿ ਤਯਾਗ ਨ ਸਕੌਂ ਬਿਚਾਰ।ਲੌਟੇ ਸਹਿਤ ਆਪ ਕੋ ਮੈਂ ਨਿਤ[5],

[1] ਹੱਥ ਤੇ ਧਰੇ ਬੇਰ ਵਾਂਙੂ। [2] ਜਿਵੇਂ ਪੋਲੇ ਤੀਲੇ (ਭਾਵ ਨਾੜ) ਨਾਲ ਫੂਕ ਖਿੱਚਕੇ-ਖਾਲੀ ਖਿੱਚ ਲਈਦਾ ਹੈ । [3] ਬਾਲਕ ਦੀ (ਖਿੱਚ ਹੋਈ ਕਰਾਮਾਤ ਭੀ ਇਸ ਨੇ ਲੈ ਲਈ ਹੈ ਤੇ) ਆਸਾਂ ਨੇ ਭੀ ਬਹੁਤ ਦਿੱਤੀ ਹੈ। [4] ਨਿਸ਼ਚਾ (ਨਾਥ ਦਾ) ਏਥੇ। [5] ਲੌਟੇ ਸਮੇਤ ਨਿੱਤ ਮੈਂ ਆਪਦਾ (ਦਾਸ) ਹਾਂ।

ਇਹੁ ਬਖਸ਼ਹੁ ਮੁਹਿ ਗੁਰੂ ਉਦਾਰ !' ॥੩੩॥ ਸ਼੍ਰੀ ਹਰਿਗੋਵਿੰਦ ਲਖਿ ਬਹੁ ਮਮਤਾ 'ਹਮ ਨਾਥਨਿ ਕੋ ਨਾਥ ਬਨਾਇ। ਨਹਿੰ ਤੈਂ ਰਹਨੋ[1] ਪ੍ਰਥਮ ਸ਼ਮ ਹੂਜਹਿ, ਨਹੀਂ ਬਾਕ ਮਾਨਨੋ ਮਨ ਲਜਾਇ।ਲਈ ਬਾਲ ਤੇ,ਆਪ ਭਯੋ ਬਡ ਤੋ ਕਹੁ ਭੀ ਨ ਉਚਿਤ ਇਸ ਭਾਇ'। ਕਹਿਬੋ ਮਾਤੂ ਗੁਰੂ ਕੋ, ਤਿਮ ਹੀ ਕਾਲੂ ਹੋਯੋ ਸਹਿਜ ਸੁਭਾਇ॥ ੩੪ ॥ ਰਿਦੈ ਬਿਸੂਰਤਿ ਬੰਦਨ ਕਰਿ ਕੈ ਗਯੋ ਆਪਨੇ ਥਾਨ ਮਝਾਰ। ਧਰੇ ਨੰਮਿਤਾ ਪ੍ਰਾਪਤਿ ਹੋਈ,ਪੁਨ ਗੁਰ ਮਾਯਾ ਪ੍ਰਬਲ ਉਦਾਰ। ਭਰਮਾਯੋ, ਨਹਿੰ ਸਮੁਝਿ ਸਕਨੋ ਮਨ, ਇਮ ਕਾਲੂ ਕੀ ਗਾਥ ਬਿਚਾਰ। ਅਬਿ ਲੌ ਥਾਨ ਤਹਾਂ ਤਿਸ ਕੇਰਾ ਬਿਦਤ ਅਹੈ ਤਿਸ ਦੇਸ਼ ਮਝਾਰ ॥ ੩੫ ॥ ਦੋਹਰਾ ॥ ਧੀਵਰ[2] ਕਾਲੂ ਔਰ ਹੈ ਤਿਸ ਕੀ ਕਥਾ ਨ ਜਾਨ[3]। ਗ੍ਰਾਮ ਨਿਥਾਣੇ ਸੋ[4] ਬਸਹਿ ਸੁਨਿ ਸ਼੍ਰੋਤਾ ਸਾਵਧਾਨ ॥ ੩੬ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਕਾਲੂ' ਪ੍ਰਸੰਗ ਕਥਨੰ ਨਾਮ ਖਸ਼ਟ ਪੰਚਾਸ਼ਤੀ ਅੰਸੂ ॥ ੫੬ ॥

੫੭. [ਕਾਂਗੜ ਪੁਰ ਪ੍ਰਵੇਸ਼ ਅਜਗਰ ਮੁਕਤ]।

ਦੋਹਰਾ ॥ ਸ਼੍ਰੀ ਸਤਿਗੁਰੁ ਸੰਧਨਾ ਭਏ ਉਠੇ ਸਭਾ ਤੇ ਆਇ। ਤੰਬੂ ਬਿਖੈ ਪ੍ਰਯੰਕ ਪਰ ਬੈਠੇ ਅਨੰਦ ਉਪਾਇ ॥ ੧ ॥ ਨਿਸ਼ਾਨੀਛੰਦ॥ਖਾਨ ਪਾਨ ਕਰਿ ਜਾਮਨੀ ਸੁਖ ਤੇ ਪਰਿ ਸੋਏ। ਭਈ ਭੋਰ ਜਾਗੇ ਪ੍ਰਭੂ ਸਾਵਧਾਨਹਿ ਹੋਏ। ਸੋਚ ਸ਼ਨਾਨਹਿ ਠਾਨਿ ਕਰਿ ਜਬਿਭਯੋ ਪ੍ਰਕਾਸ਼॥ਹੇਤੁ ਅਰੂਢਨਿ ਕੇ ਤੁਰੰਗ ਅਨਵਾਯੋ ਪਾਸ। ॥ ੨ ॥ ਜੋਧ ਸਹਿਤ ਜੋਧਾ ਸਕਲ ਕਰਿ ਕਰਿ ਨਿਜ ਤਯਾਰੀ।ਜ਼ੀਨ ਪਵੰਗਮ ਪਾਇ ਕਰਿ ਠਾਨੀ ਅਸਵਾਰੀ। ਦੁੰਦਭਿ ਬਾਜਤਿ ਸ਼ਬਦ ਬਡ ਸਤਿਗੁਰੁ ਚਢਿ ਚਾਲੇ। ਕਰਤੇ ਬਿਰਤ ਅਖੇਰ ਕੋ ਹਨਿ ਮ੍ਰਿਗਨਿ ਬਿਸਾਲੇ॥੩॥ਕਰਤਿ ਬਤਕ[5] ਬਹੁ ਜੋਧ ਮੈਂ ਮੁਖ ਹਾਸ ਬਿਲਾਸੇ। ਕਾਂਗੜਪੁਰਿ ਪ੍ਰਾਪਤਿ ਭਏ ਉਤਰੇ ਤਿਸ ਪਾਸੇ। ਆਵਤਿ ਭਯੋ ਪ੍ਰਯੰਕ ਘਰ ਤਤਕਾਲ ਭਜਾਯੋ। ਸ਼੍ਰੀ ਸਤਿਗੁਰੁ ਬੈਠੇ ਤਬਹਿ ਮੁਖ ਤੇ ਫੁਰਮਾਯੋ ॥ ੪ ॥ 'ਜੋਧਸ਼ਾਹੁ ਗਮਨਹੁ ਸਦਨ ਬਿੱਸ੍ਰਾਮ ਕਰੀਜਹਿ। ਮਿਲਹੁ ਸਕਲ ਪਰਵਾਰ ਸੋਂ ਸੁਖ ਲੈ ਸੁਖ ਦੀਜੈ'।ਆਇਸੁ ਮਾਨੀ ਗਯੋ ਘਰ,ਆਈ ਤਿਸ ਦਾਰਾ[6]। ਲਗੇ ਘਾਵ ਗਨ ਤਨ ਬਿਖੈ ਪਤਿ ਸੂਰ ਨਿਹਾਰਾ ॥ ੫ ॥ ਜਾਨਨੋ ਭਯੋ ਸਹਾਇ ਗੁਰੁ ਏਤਿਕ ਰਣ ਘਾਲਾ। ਜਿਯਤਿ ਪਿਖਨੋ ਨਿਜ ਕੰਤ ਕੋ, ਬਲ ਕਰੇ ਬਿਸਾਲਾ[7]। ਤਬਿ ਬੂਝਨੋ ਸਭਿ ਕਹਿਤਿ ਭਾ 'ਗੁਰ ਸਮ ਨਹਿੰ ਦੂਜਾ।

---

[1]ਤੂੰ (ਨਾਥਾਂ ਦਾ ਨਾਥ) ਨਹੀਂ ਰਹਿਆ। [2]ਝੀਵਰ। [3](ਇਹ) ਕਥਾ ਉਸਦੀ ਨਾ ਜਾਣੋ। [4]'ਸੋ' ਦਾ ਅਰਥ 'ਓਹ ਨਾਥ ਕਾਲੂ' ਲੈਣਾ ਚਾਹਯੇ। [5]ਗਲਾਂ ਕਰਦੇ। [6]ਇਸਤ੍ਰੀ। [7](ਜਿਨ੍ਹਾਂ ਨੇ) ਬਹੁਤ ਬਲ ਕੀਤਾ ਹੈ(ਜੰਗ ਵਿਚ)। *ਇਸਦਾ ਟਿਕਾਣਾ ਪਖਨੰਗਲ ਪਿੰਡ (ਹੁਸ਼ਿਆਰਪੁਰ) ਦੱਸੀਦਾ ਹੈ।

ਸਕਲ ਕਲਾ ਸਮਰਥ ਬਲੀ ਸਗਰੇ ਜਗ ਪੂਜਾ ॥੬॥ ਚਹੈਂ ਜਥਾ ਠਾਨਹਿੰ ਤਥਾ, ਮਾਨਹਿੰ ਸੁਰ ਆਨਾ[1]। ਬਡੇ ਭਾਗ ਹਮਰੇ ਭਏ ਮਿਲਿ ਕਿਧ ਸੁਖ ਨਾਨਾ। ਫਤੇ ਪਾਇ ਜਸੁ ਕੋ ਲਿਯੋ ਗਨ ਤੁਰਕ ਖਪਾਏ। ਕੌਨ ਕਰੈ ਅਸ ਜੋਗ ਕੋ ਲਸ਼ਕਰ ਬਡ ਆਏ ॥ ੭ ॥ ਤੁਰਕ ਹੁਤੇ ਬਹੁ ਅਧਿਕ ਹੀ ਹਮ ਭਟ ਬਹੁ ਥੋਰੇ। ਰਣ ਕਰਿ ਇਮ ਮਾਰੇ ਸਕਲ ਕਰ ਜੋਰਤਿ ਛੋਰੇ[2]। ਇੱਤਮਾਦਿਕ ਪਤਿ ਤੇ ਸੁਨੀ ਮਨ ਅਨੰਦ ਉਪਾਈ।ਬੂਝਤਿ ਅਨਿਕਅਕੋਰ ਲੈ ਸਤਿਗੁਰ ਢਿਗ ਆਈ॥੮॥ਦੌਨਹੁੰ ਹਾਥਨਿ ਜੋਰ ਕਰਿ ਪਗ ਪਰ ਧਰਿ ਮਾਥਾ। ਦਰਸ਼ਨ ਤੇ ਹਰਖਤਿ ਭਈ ਸ਼ਰਧਾ ਉਰ ਸਾਥਾ। ਸਿਖ ਤਨੁਜਾ ਕੋ ਪ੍ਰੇਮ ਲਖਿ ਬਰ ਗੁਰੂ ਬਖਾਨਾ। 'ਰਹਹੁ ਸੁਹਾਗਨ ਲੋਕ ਜੁਗ ਭੋਗਹੁ ਸੁਖ ਨਾਨਾ ॥ ੯ ॥ ਗੁਰ ਸਿੱਖੀ ਮਹੁੰ[3] ਮਨ ਰਹਹਿ ਪੁਰਵਹੁ ਉਰ ਆਸ਼ਾ। ਸੰਕਟ ਨਾਨਾ ਭਾਂਤਿ ਕੇ ਤੁਮ ਤੇ ਹੁਇਂ ਨਾਸ਼ਾ'।ਗੁਰ ਪ੍ਰਸੰਨ ਜਾਨਤਿ ਭਈ, ਮਮ ਕੰਤ ਰਿਝਾਏ। ਉਰ ਪ੍ਰਮੋਦ ਕਹੁ ਪਾਇ ਕੈ ਸ਼ੁਭ ਦਰਸ਼ਨ ਪਾਏ ॥ ੧੦॥ 'ਪ੍ਰਭੁ ਜੀ ! ਹਮ ਸੇਵਕ ਅਹੈਂ, ਤੁਮ ਹੋ ਰਖਵਾਰੇ। ਦੇਹੁ ਬਡਾਈ, ਦਾਸ ਕੋ ਰਾਵਰਿ ਬਿਵਹਾਰੇ[4]। ਕਾਰਨ ਕਰਨ ਸਮਰੱਥ ਹੋ ਜਿਮ ਚਹੋ ਬਨਾਵੋ। ਚਰਨ ਕਮਲ ਚਿਤ ਮਹਿੰ ਬਸਹਿੰ,ਨਹਿੰ ਕਬਹੁੰ ਭੁਲਾਵੋ' ॥੧੧॥ ਪੁਨ ਪ੍ਰਨਾਮ ਕਰਿ, ਧਾਮ ਕੋ ਡੇਰੇ ਚਢਿ ਆਈ।ਨਿਸ ਕੀ ਸੇਵਾ ਸਕਲ ਹੀ ਸਭਿ ਬਿਧਿ ਪਹੁੰਚਾਈ। ਮਧੁਰ ਤੁਰਸ਼ ਖਟ ਰਸਨਿ ਕੇ ਬਹੁ ਪਠੇ ਅਹਾਰਾ। ਹਯਨਿ ਹੇਤੁ ਤ੍ਰਿਣ ਹਰਿਤ ਗਨ ਪਹੁੰਚੇ ਤਬਿ ਭਾਰਾ[5] ॥ ੧੨ ॥ ਕਰਤਿ ਸਰਾਹਨਿ ਸਤਿਗੁਰੂ ਸ਼ੁਭ ਅਚਯੋ ਅਹਾਰੇ। ਤ੍ਰਿਪਤੇ ਪਾਨੀ ਪਾਨ ਕਰਿ,ਪੁਨ ਪਾਨ ਪਖਾਰੇ । ਸੁਪਤਿ ਜਥਾ ਸੁਖ ਜਾਮਨੀ ਜਾਗੇ ਜਬਿ ਜਾਮੂ । ਸੌਚ ਸ਼ਨਾਨਹਿੰ ਠਾਨਿ ਕਰਿ ਬ੍ਰਿਤਿ ਆਤਮ ਰਾਮੂ[6]॥੧੩॥ਭਯੋ ਪ੍ਰਭਾਤਿ ਪ੍ਰਕਾਸ਼ ਤਬਿ ਸ਼ੁਭ ਬਸਤ੍ਰ ਸਜਾਏ । ਸ਼ਸਤ੍ਰ ਸਿਪਰ ਕਟ ਧਾਰਿ ਕੈ ਬਡ ਸਭਾ ਲਗਾਏ।ਪੁਰਿ ਕੀ,ਗ੍ਰਾਮਨਿ ਅਨਿਕ ਕੀ,ਸੁਨਿ ਸੰਗਤਿ ਆਈ।ਦੁਗਧਦਹੀ ਘ੍ਰਿਤ ਆਦਿ ਗਨ ਉਪਹਾਰਨ[7] ਲਯਾਈ ॥ ੧੪ ॥ ਚਾਮਰ ਚਾਰੁ ਮਰਾਲ[8] ਸਮ ਢੁਰਤੋ ਦ੍ਰਤਿ ਪਾਵੈ। ਖਰੇ ਹਜ਼ਾਰਹੁੰ ਜੋਰਿ ਕਰ ਸ਼੍ਰੀ ਮੁਖ ਦਰਸਾਵੈਂ। ਚੰਦ ਮਨਹੁੰ ਰਿਤੁ ਸਰਦ ਕੋ ਉਡੁਗਨ ਮਹਿੰ ਸੋਹੈ। ਐਸੋ ਕੌਨ ਕਠੋਰ ਨਰ

[1]ਦੇਵਤੇ ਏਨ ਮੰਨਦੇ ਹਨ। [2]ਵਿਚ। [3]ਗੁਰ ਸੁਤੇ ਸੁਭਾਵ ਹੈ ਆਪਦਾ ਜਨਾਂ ਨੂੰ ਨਿਵਾਜਣਾ। [4]ਪੰਜਾਂ ਚਾਰੇ ਦੀਆਂ। [5]ਆਤਮਾ ਵਿਖੇ ਬ੍ਰਿਤੀ ਲਗਾਈ। [6]ਢੇਰ। [7]ਹੰਸ ਵਾਙੂ।

ਪਿਖਿ ਨਹਿੰ ਮਨ ਮੋਹੈ॥੧੫॥ਸਾਧੁ ਰੂਪਾ ਪਿਤਾ ਸੁਤ ਦੋਨਹੁੰ ਚਲਿ ਆਏ। ਧਰਿ ਅਕੋਰ ਆਗੇ ਪ੍ਰਭੂ ਪਾਇਨਿ ਲਪਟਾਏ। ਕੁਸ਼ਲ ਪ੍ਰਸ਼ਨ ਕਰਿ ਕੈ ਭਲੇ ਪੇਖਤਿ ਹਰਖਾਨੇ।ਸਿੱਖ ਆਪਨੇ ਜਾਨਿ ਕਰਿ ਨੀਕੇ ਸਨਮਾਨੇ॥੧੬॥ 'ਪ੍ਰਭੂ ਜੀ! ਮਾਨਵ ਮੰਦ ਮਤਿ ਜਾਨਹਿੰ ਨਹਿੰ ਭੇਵਾ।ਸਮਝਾ ਚਾਹਤਿ ਆਪ ਸੋਂ,ਤੁਮ ਦੇਵਨ ਦੇਵਾ।ਨਹੀਂ ਸਹਾਰਹਿੰ ਸੁਰਾਸੁਰ ਰਣ ਖੇਤ ਮਝਾਰੇ। ਕੌਨ ਤੁਰਕ ਗਨ ਬਾਪੁਰੇ ਜੋ ਥਿਰਹਿੰ ਅਗਾਰੇ'॥੧੭॥ਸ਼੍ਰੀਹਰਿਗੋਵਿੰਦ ਕਹਤਿ ਭੇ 'ਹਯ-ਨਾਮ ਸੁਹੇਲਾ। ਰਹਯੋ ਜੰਗ ਮਹਿੰ,ਸ਼ੱਤ੍ਰੁ ਹਤਿ ਬਹੁ ਘਾਵਨਿ ਮੋਲਾ'[1]। ਸੁਨਤਿ ਜੋਧ ਕਰ ਜੋਰਿ ਕਹਿ'ਸਨਮੁਖ ਰਣ ਮਾਂਹੀ। ਤੁਮਰੇ ਚਰਣਸਪਰਸ਼ ਤੇ ਹੁਇ ਪ੍ਰਾਨ ਬਿਨਾਹੀ[2] ॥ ੧੮ ॥ ਉੱਤਮ ਪਦ ਪ੍ਰਾਪਤਿ ਭਯੋ ਤਿਨ ਧੰਨ ਮਹਾਨਾ। ਬਡੇ ਭਾਗ ਪੂਰਬ ਹੁਤੇ ਨਹਿੰ ਆਨ ਸਮਾਨਾ'। ਬਿਧੀਚੰਦ ਸੁਨਿ ਕੈ ਕਹਯੋ'ਬਿਛੁਰਨ ਦੁਖ ਭਾਰੀ। ਰਾਵਰਿ ਬਾਕਨਿ ਤੇ ਮਿਟਯੋ ਸ਼ਾਂਤੀ ਮਨ ਧਾਰੀ ॥ ੧੯ ॥ ਜੋਕਰਿ ਹੋਤੋ ਅਪਰ ਢਿਗ ਇਕ ਕੇ ਮਰ ਜਾਨੇ। ਦੋਨੋ ਮਰਤੇ ਰਹਤਿ ਨਹਿੰ ਅਸ ਪ੍ਰੇਮ ਮਹਾਨੇ'। ਜਾਤੀ ਮਲਕ ਬਖਾਨਤੋ 'ਇਨ ਸਮ ਨਹਿੰ ਆਨਾ[3]। ਹੁਤੇ ਉਚਿਤ ਇਹੁ ਆਪ ਕੋ ਤੁਮ ਮਹਦ ਮਹਾਨਾ'॥ ੨੦ ॥ ਇੱਤਯਾਦਿਕ ਰਣ ਬਾਰਤਾ ਮਾਰਨਿ ਤੁਰਕਾਨੇ। ਕਹਤਿ ਸੁਨਤਿ ਬੀਤੀ ਜਥਾ[4] ਸੁਨਿ ਸੁਨਿ ਬਿਸਮਾਨੇ। ਇਸੀ ਰੀਤਿ ਤੇ ਜਾਮਨੀ ਗੁਰ ਤਹਾਂ ਬਿਤਾਈ। ਚੌਥੇ ਦਿਨ ਤਹਿੰ ਤੇ ਚਢੇ ਬਜ ਦੁੰਦਭਿ ਵਾਈ॥੨੧॥ਹਿਤ ਅਖੇਰ ਕੇ ਗਮਨ ਕਿਯ ਗਨ ਚਮੂੰ ਪਧਾਨੀ। ਸੰਗ ਜੋਧ ਚਢਿ ਕਰਿ ਚਲਯੋ ਹਿਤ ਸੇਵ ਮਹਾਨੀ।ਕਿਤਿਕ ਕੋਸ ਲੌ ਚਲਿ ਗਏ ਫਿਰਿ ਕਰਿ ਮਨ ਭਾਯੋ। ਡੇਰਾ ਕੀਨਸਿ ਤਿਸੀ ਥਲ ਪਿਖਿ ਥਾਨ ਸੁਹਾਯੋ॥੨੨॥ ਉਤਰਿ ਤੁਰੰਗ ਤੇ ਖਰੇ ਹੁਇ ਕਿਛੁ ਭਟ ਢਿਗ ਆਏ। ਜੋਧਰਾਇ ਸੋਂ ਬਾਤ ਕਹਿ ਸ਼੍ਰੀ ਮੁਖ ਬਿਕਸਾਏ[5]। ਇਕ ਅਜਗਰ ਭਾਰੀ ਮਹਾਂ ਨਿਕਸਯੋ ਮੁਖ ਬਾਏ[6]। ਦਾਰੁਨ ਦੀਰਘ ਦੁਖੀ ਬਹੁ ਗਮਨਤਿ ਢੁੰਕਰਾਏ ॥ ੨੩ ॥ ਸਨਮੁਖ ਆਵਤਿ ਗੁਰੂ ਕੇ ਗਤਿ ਬੱਕ੍ਰ[7] ਕਰੰਤਾ।ਨੀਠ ਨੀਠ ਹੀ ਚਲਤਿ ਹੈ ਚਿਤ ਮ੍ਰਿਤੂ ਚਹੰਤਾ।

---

[1]ਵੈਰੀ ਦਾ ਮਾਰਿਆ ਹੋਇਆ ਬਹੁਤ ਜ਼ਖਮਾਂ ਦੇ ਲੱਗਣ ਨਾਲ ਜੰਗ ਵਿਚ ਹੀ ਰਹਿਆ ਕਾਫ, ਮਰ ਗਿਆ । [2]ਕਾਫ ਮਰ ਗਿਆ ਹੈ। [3]ਇਨ੍ਹਾਂ ਵਰਗਾ ਹੋਰ ਨਹੀਂ । [4]ਜਿਵੇਂ ਲੜਾਈ ਵਿਚ ਬੀਤੀ । [5]ਗਲਾਂ ਕਰ ਰਹੇ ਸੀ ਸ਼੍ਰੀ ਗੁਰੂ ਜੀ। [6]ਮੂੰਹ ਟੱਡਕੇ । [7]ਟੇਢੀ ਚਾਲ ।

ਭਟ ਦੌਰੇ ਤਿਹ ਥਰਜਿਥੇ[1] ਕੌ ਚਹਤਿ ਪ੍ਰਹਾਰਾ[2]। ਸਤਿਗੁਰ ਕ੍ਰਿਪਾ ਨਿਧਾਨ ਤਬਿ ਬਚ ਊਚ ਉਚਾਰਾ॥੨੪॥[3]ਹਟਕਹੁ ਨਹਿੰ ਪਰਹਾਰੀਯਹਿ,ਆਵਨ ਇਤ ਦੀਜੈ। ਦੂਰ ਦੂਰ ਸਭਿ ਖਰੇ ਹੁਇ ਅਵਿਲੋਕਨ ਕੀਜੈ[3]। ਅਚਰਜ ਹੇਰਨ ਹੋਤੁ ਤਬਿ ਹੋਏ ਥਿਰ ਸਾਰੇ। ਮੰਦ ਮੰਦ ਅਜਗਰ ਚਲਹਿ ਸ਼੍ਰੀ ਗੁਰੂ ਅਗਾਰੇ॥ ੨੫॥ ਖਰੇ ਰਹੇ ਨਿਸ਼ਚਲ ਸਕਲ[4] ਨੇਰੇ ਤਬਿ ਆਯੋ। ਸਤਿਗੁਰ ਚਰਨ ਸਰੋਜ ਤੇ ਪਨਹੀ ਨਿਕਸਾਯੋ[5]।-ਦਹਨ ਅੰਗੁਸ਼ਟ ਉਠਾਇ ਕਰਿ ਤਿਹ ਸੀਸ ਛੁਹਾਯੋ।ਪਤਿਤ ਪੁਨੀਤਹਿ ਕੌ ਪਰਸ ਬਹੁ ਪਾਪ ਮਿਟਾਯੋ[6]॥ ੨੬॥ ਭਗਨ ਸੀਸ ਭਾ ਉਦਰ ਲਗਿ ਮਰਿ ਗਾ ਭਤਕਾਲਾ। ਕਲਮਲਾਤ ਬਿਚ ਕਿਰਮ ਲਘੁ, ਕਾਟਤਿ ਨਿਤ ਜਾਲਾ[6]। ਅੰਤਰ ਤੇ ਪੁਰਨ ਹੁਤੇ[7] ਆਮਿਖ ਤਿਸ ਖਾਤੇ। ਸਦਾ ਦੇਤਿ ਸੰਕਟ ਅਧਿਕ, ਬਸ ਚਲਹਿ ਨ ਜਾਂ ਤੇ[8]॥ ੨੭॥ ਨਿਕਟਿ ਖਰੇ ਸਭਿ ਦੇਖਤੇ ਸੁਨਿ ਪਹੁੰਚੇ ਧਾਏ। ਬਿਧੀਚੰਦ ਅਰੁ ਜੋਧ ਆਦਿ ਉਰ ਮਹਿੰ ਬਿਸਮਾਏ। ਬੂਝਨਿ ਕੀਨੇ ਜੋਰਿ ਕਰ 'ਅਹਿ ਇਹ ਕਿਮ ਆਯੋ ?।ਚਰਨ ਛੁਵਤਿ ਹੀ ਆਪ ਕੌ ਨਿਜ ਤਨ ਮੁਕਤਾਯੋ॥ ੨੮॥ ਪਰੇ ਕਿਰਮ ਕਿਮ ਘਨੇ ਤਨ ਇਹ ਅਚਰਜ ਜੋਵਾ। ਕਿਹ ਕਲਮਲ ਕੇ ਕਰੇ ਤੇ ਇਮ ਦੁਖ ਛਲ ਹੋਵਾ ?'। ਸ਼੍ਰੀ ਹਰਿਗੋਵਿੰਦ ਸਭਿਨਿ ਸੋਂ ਅਹਿ ਗਾਥ ਉਚਾਰੀ। [9]ਪੂਰਬ ਜਨਮ ਮਹੰਤ ਇਹ ਬਿਦਤਨੋ ਜਗ ਭਾਰੀ॥ ੨੯॥ ਚਹੁੰਦਿਸ਼ਿ ਕੇ ਨਰ ਮੰਨਤਾ ਕਰਿ ਸੀਸ ਨਿਵਾਵੈਂ। ਅਨਿਕ ਪਦਾਰਥ ਆਨ ਕਰਿ ਇਸ ਕੌ ਅਰਪਾਵੈਂ। ਜਿਤੇ ਕਿਰਮ ਤਨ ਮਹਿੰ ਪਰੇ ਸਗਰੇ ਤਬਿ ਚੇਲੇ। ਹੋਇ ਬਡਾਈ ਜਗਤ ਬਡ ਇਸ ਹਿਤ ਕਰ ਮੇਲੇ[9]॥ ੩੦॥ ਅਹੰਕਾਰ ਉਰ ਮਹਿੰ ਬਡੋ–ਮਮ ਸਮ ਨਹਿੰ ਦੂਜਾ। ਕਰਹਿ ਦੇਸ਼ ਸਭਿ ਬੰਦਨਾ ਚਰਨਨਿ ਕੀ ਪੂਜਾ।ਸਿਮਰਨੋ ਨਹਿੰ ਕਰਤਾ ਪੁਰਖ ਸ਼ੁਭ ਕਰਮ ਨ ਕੀਨਾ। ਗਨ ਚੇਲਨਿ ਕਰਿਬੋ ਭਜਨ ਉਪਦੇਸ਼ ਨ ਦੀਨਾ[10]॥ ੩੧॥ ਹੰਕਾਰਤਿ ਹੀ ਮਰਿ ਗਯੋ ਜੂਨੀ ਅਹਿ ਪਾਈ। ਲੋਕ ਪਲੋਕ ਸੁਖ ਤੇ

[1]ਸੂਰਮੇ ਤਿਸ(ਅਜਗਰ ਨੂੰ) ਰੋਕਣ ਵਾਸਤੇ ਦੌੜ ਗਏ। [2]ਤੇ ਕੋਈ ਉਸ ਨੂੰ ਮਾਰਿਆ ਚਾਹੁੰਦਾ ਸੀ। ਹੈ। [3]ਸਾਰੇ। [4]ਜੁੱਤੀ ਤੋਂ ਚਰਨ ਕਵਲ ਕੱਢਿਆ। [5]ਪਾਪਾਂ ਨੂੰ ਪਵਿੱਤ੍ਰ ਕਰਨ ਵਾਲੇ (ਚਰਨ ਕਵਲ ਨੂੰ) ਪਰਸਕੇ ਅਪਣਾ ਪਾਪ ਉਸਨੇ ਮਿਟਵਾਯਾ। [6]ਵਿਚ ਨਿੱਕੇ ਨਿੱਕੇ ਕਿਰਮ ਕਰਬਲ ਕੁਰਬਲ ਪਏ ਕਰਦੇ ਸਨ ਜੋ ਸਾਹ (ਸਪ ਨੂੰ) ਕਟਦੇ ਹੁੰਦੇ ਸਨ। [7]ਭਰਿਆ ਸੀ (ਕੀੜਿਆਂ ਨਾਲ)। [8]ਇਸੇ ਕਰਕੇ ਵੱਸ ਨਹੀਂ ਸੀ ਚਲਦਾ। [9]ਇਕਠੇ ਕੀਤੇ ਸੀ (ਚੇਲੇ)। [10]……ਨੂੰ ਭਜਨ ਕਰਨ ਦਾ ਉਪਦੇਸ਼ (ਇਸਨੇ) ਨਾ ਦਿੱਤਾ।

ਰਖੇ, ਸੋ ਕ੍ਰਿਮ, ਸਮੁਦਾਈ[1]। ਕਾਟਿ ਕਾਟਿ ਗਨ ਖਾਤਿ ਹੈਂ ਨਹਿੰ ਇਨਹਿ ਉਧਾਰ।ਪਲਟਾ ਪੂਰਬ ਜਨਮ ਕੋ ਲੇਤੁ ਇਸ ਬਾਰ॥੩੨॥ਆਪ ਨ ਉਧਰਨੋ ਜਗਤ ਤੇ, ਨਹਿੰ ਸਿੱਖ ਉਬਾਰੇ। ਨਿਜ ਮਨਤਾ ਕੇ ਹੇਤੁ ਕਹਿ ਸ਼ੁਭ ਕਾਜ ਵਿਸਾਰੇ* । ਇਨ ਸਮ ਕੀ ਗਤਿ ਦੇਖਿ ਕਰਿ ਜੋ ਨਹਿੰ ਸਿਮਰੈਤੇ। ਸ਼੍ਰੀ ਨਾਨਕ ਜੀ ਸ਼ਬਦ ਇਕ ਉਚਰਨੋ ਹਿਤ ਵੈਤੇ ॥ ੩੩ ॥ ਸ਼੍ਰੀ ਮੁਖਵਾਕ ॥

ਕੁਲਹਾਂ ਦੇਂਦੇ ਬਾਢਲੇ ਲੈਂਦੇ ਵਡੇ ਨਿਲਜ ॥ ਦੂਹਾ ਖੜ ਨ ਮਾਵਈ ਤਿਕਲਿ[2] ਖੰਨੇ ਛਜ ॥

ਦੋਹਰਾ ॥ ਕਰ ਨ ਸਕਹਿੰ ਅਪਨੋ ਭਲੋ ਗੁਰ ਮਿਲਿ ਪਾਇ ਨ ਗਯਾਨ। ਉਰ ਅੰਧੇ ਅਹੰਕਾਰ ਤੇ ਨਹਿੰ ਪ੍ਰਭੁ ਸਿਮਰਨ ਠਾਨਿ ॥ ੩੪ ॥ ਹਿਤ ਮਨਤਾ ਕਰਿ ਜਤਨ ਬਹੁ ਚੇਲੇ ਬ੍ਰਿੰਦ ਬਨਾਇ । ਤਿਨ ਕੀ ਹੋਵਤਿ ਅਸ ਦਸ਼ਾ,ਬਹੁ ਜੂਨੀ ਭਰਮਾਇ॥੩੫॥ਹੁਤੋ ਸੁਕਰਮ ਵਿਸ਼ੇਸ਼ ਇਸ ਆਇ ਪਰਯੋ ਸ਼ਰਨਾਇ।ਅਬਿ ਸ਼ੁਭ ਗਤਿ ਪ੍ਰਾਪਤਿ ਭਈ ਤਨ ਪੰਨਗ ਮੁਕਤਾਇ'॥੩੬॥

ਇਤਿ ਸ੍ਰੀ·ਗੁਰ ਪ੍ਰਤਾਪ ਸੂਰਜ ਗ੍ਰੰਥੇ ਸਮਤਮ ਰਾਸੇ 'ਅਜਗਰ' ਪ੍ਰਸੰਗ ਬਰਨਨੰ ਨਾਮ ਸਪਤ ਪੰਚਾਸਤੀ ਅੰਸੂ ॥ ੫੭ ॥

੫੮. [ਕਾਂਗੜ ਪੁਰ ਡੇਰਾ]।

ਦੋਹਰਾ ॥ ਉਤਰਨੋ ਡੇਰਾ ਜਹਿੰ ਕਹਾਂ ਸ਼੍ਰੀਸਤਿਗੁਰ ਚਹੁੰ ਓਰ।ਕਰਤਿ ਹਿਰੇਖਾ ਹਯ ਲਗੇ ਬਡੇ ਕਿਲਕ ਬੰਧਿ ਡੋਰ ॥ ੧ ॥ ਨਿਸ਼ਾਨੀ ਛੰਦ ॥ ਕਰੇ ਫਰਸ਼ ਸ਼੍ਰੀ ਗੁਰ ਥਿਰੇ ਬੈਠੇ ਬਹੁ ਪਾਸਾ । ਅਨਿਕ ਪ੍ਰਕਾਰਨਿ ਬਾਰਤਾ ਯੁਤਿ ਹਾਸ ਬਿਲਾਸਾ । ਸੂਪਕਾਰ ਤਿਸ ਕਾਲ ਮਹਿੰ ਹਿਤ ਕਰਨ ਰਸੋਈ।ਲਗੇ ਸੁਧਾਰਨ ਥਾਨ ਕੋ ਖਨਿ ਅਵਨੀ ਜੋਈ ॥ ੨ ॥ ਕੁਛਕ ਖਨੀ ਜਬਿ ਅਸਥਿ ਗਨ ਨਿਕਸੇ ਨਰ ਕੇਰੇ। ਸ਼੍ਰੀ ਸਤਿਗੁਰ ਕੋ ਢਿਗ ਕਹਨੋ 'ਉਦਿਆਨ ਘਨੇਰੇ। ਨਿਕਸਤਿ ਮਾਨੁਖ ਕੇ ਅਸਥਿ ਇਕ ਥਲ ਸਮੁਦਾਏ। ਕਿਸ ਕਾਰਨ ਇਕਠੇ ਗਡੇ,ਨਹਿੰ ਜਾਨੀ ਜਾਏ'॥੩॥ਸੈਯਾਛੰਦ।ਉਠਿ ਗਮਨੇ ਹਿਤ ਹੋਰਨਿ ਸਤਿਗੁਰ ਬਿਧੀਚੰਦ ਆਦਿਕ ਸਮੁਦਾਇ।ਜੋਧਰਾਇ ਸੰਗ ਸਗਰੇ ਬਿਸਮਤਿ ਜਾਇ ਪਿਖਨੋ ਠਾਂਢੇ ਤਿਸ ਥਾਇੰ। ਖਨਵਾਵਤਿ ਨਿਕਸੇ ਨਰ ਅਸਥੀ ਭਏ ਬ੍ਰਿੰਦ ਤਹਿੰ ਢੇਰ ਲਗਾਇ[3]।ਸਭਿ ਕੇ ਤਰੇ ਕਰੰਗ ਇਕ ਸਾਰੋ ਅਸਥਿ ਨ ਭਗਨ ਤਾਂਹਿ ਦਰਸਾਇ ॥ ੪ ॥ ਸਭਿਹਿਨਿ ਬੂਝੈ ਸਤਿਗੁਰ ਬੋਲੇ 'ਅਤਿ ਦੁਰਭਿੱਛ[4]ਪਰਨੋ ਇਕ ਕਾਲਾਕਿਤਿਕ ਬਰਖ ਬਰਖਾ ਨ ਕਰੀ ਘਨ

[1]ਸੇ ਸਾਰੇ ਕੀੜੇ (ਹੋ ਗਏ)। [2]ਲੱਕ ਨਾਲ। [3]ਸਮੂਹ ਹੱਡੀਆਂ ਦਾ ਉਥੇ ਢੇਰ ਲਗ ਗਿਆ। [4]ਕਾਲ। *ਪਾਃ—ਸਭਿ ਕਾਰਜ ਸਾਰੇ।

ਧਰਾ ਭਈ ਤਬਿ ਸ਼ੁਸ਼ਕ ਬਿਸਾਲ।ਨਿਕਟਿ ਦੇਸ਼ ਇਸ ਅੰਨ ਨ ਉਪਜਸੋ ਛੁਧਾ ਕਸ਼ਟ ਤੇ ਮਨੁਖ ਬਿਹਾਲ। ਭਜਿ ਭਜਿ ਸਦਨ ਫਿਰੇ ਸਭਿ ਇਤ ਉਤ ਤ੍ਰਿਪਤਿ ਨ ਹੋਤਿ, ਰਹੇ ਬਹੁ ਭਾਲ॥੫॥ਜਿਸ ਕੋ ਸਰਬ ਕਰੰਗ ਇਹ ਦੇਖਤਿ, ਹੁਤੋ ਸਮੈ ਤਿਸ ਅਜ਼ਮਤਵਾਨ। ਜੋ ਚਿਤ ਚਾਹਤਿ ਅਪਨੈ ਇਹ ਤਬਿ ਖਸ਼ਟ ਰਸਨਿ ਕੋ ਅਸਨ ਮਹਾਨ। ਪਕੀ ਰੋਟਕਾ ਸੂਪ[1] ਰੁ ਓਦਨ[2] ਅਨਿਕ ਬਿਧਿਨਿ ਕੇ ਗਨ ਪਕਵਾਨ। ਸਭਿ ਅਵਿਨੀ ਕੋ ਛਾਦਨ ਕਰਤੋ, ਬਾਂਛਤਿ ਬਨਤਿ ਜਿ ਕਰਤਿ ਬਖਾਨ ॥ ੬ ॥ ਪ੍ਰਭੁ ਕੋ ਭਾਣਾ ਮਾਨਿ ਸੀਸ ਪਰ ਕਰਾਮਾਤ ਕਸੋਂਹੁ ਨ ਤਬਿ ਕੀਨਿ। ਛੁਧਤਿ ਦੁਖਸੋ ਅਤਿ ਅੰਨ ਨ ਪ੍ਰਾਪਤਿ ਅਪਨੋ ਸਦਨ ਤਜਾਗਿ ਕਰਿ ਦੀਨਿ। ਵਸਤੁ ਟੋਕਰਾ ਸਿਰ ਪਰ ਧਰਿ ਕਰਿ ਗਮਨਸੋ ਲੰਕਨਿ ਸੰਗ ਪ੍ਰਬੀਨ। ਜਿਤ ਕਿਤ ਫਿਰਤਿ ਅੰਨ ਬਿਨ ਬਜਾਕੁਲ ਦੁਰਬਲ ਅੰਗਨਿ ਓਜ ਬਿਹੀਨ॥੭॥ਬਿਚਰਤਿ ਇਤ ਉਤ ਥਕਤਿ ਪ੍ਰਾਨਿ ਹੁਇ ਆਨ ਪਰੇ ਸਗਰੇ ਇਸ ਥਾਇੰ। ਇਕ ਨਿਸ ਦਿਨ ਮਹਿੰ ਮ੍ਰਿਤਕ ਭਏ ਗਨ ਜਿਯਤਿ ਰਹੇ ਜੋ ਤਿਨਹੁੰ ਉਠਾਇ। ਝੇਰੇ[3] ਬਿਖੈ ਪਾਇ ਕਰਿ ਦਫਨੈ, ਤਬਿ ਕੇ ਅਸਥਿ ਅਹੈਂ ਸਮੁਦਾਇ। ਕਰੰਗ ਸਕਲ ਜਿਸ, ਧੰਨ ਪੁਰਖ ਇਹੁ, ਅਜਰ ਜਰਨ ਭਾਖਹਿੰ ਇਸ ਭਾਇ ॥ ੮ ॥ ਅਜ਼ਮਤ ਜਰਸੋ ਪ੍ਰਾਨਿ ਤਨ*ਛੋਰੇ ਪ੍ਰਭੁ ਆਇਸੁ ਮਹਿੰ ਰਹਿ ਸੁਖ ਮਾਨਿ। ਬੰਦਨੀਯ ਸਭਿ ਜਗ† ਕੇ ਅਸ ਹੁਇੰ ਧੀਰਜ ਧੀਰਜਵੈਤਿ ਮਹਾਨ'।ਇਮ ਕਹਿ ਸਤਿਗੁਰ ਸਭਾ ਬਿਰਾਜੋ ਬਿਸਮ ਭਏ ਸੁਨਿ ਗਾਥ ਪੁਰਾਨ[4]।ਸੂਪਕਾਰ ਤਬਿ ਤਜਾਰ ਅਹਾਰ ਸੁ ਕਰਸੋ ਜਾਇ ਕਰਿ ਆਨ ਸਥਾਨ॥ ੯॥ ਲਜਾਇ ਨਿਕਟਿ ਗੁਰ ਕੋ ਅਚਵਾਇਵ ਸਗਰੇ ਤ੍ਰਿਪਤਿ ਭਏ ਭਟ ਬ੍ਰਿੰਦ। ਏਕ ਜਾਮਨੀ ਤਹਾਂ ਬਿਤਾਈ, ਚਵੈ ਪ੍ਰਾਤਿ ਸ਼੍ਰੀ ਹਰਿਗੋਵਿੰਦ। ਉਤਰ ਪਰੇ ਪੁਰਿ ਕਾਂਗੜ ਕੇ ਢਿਗ ਕ੍ਰਿਪਾ ਜੋਧ ਪਰ ਧਰਤਿ ਬਿਲੰਦ।ਮਿਲਸੋ ਰਹੈ ਨਿਸਦਿਨ ਸੁਖਪਾਵੈ ਕਰਤਿ ਬਾਰਤਾਲਾਪ ਅਨੰਦ॥੧੦॥ਹਾਥ ਜੋਰਿਕਰਿ ਜੋਧਬਖਾਨੀ [5]ਕ੍ਰਿਪਾ ਕਰਹੁ ਇਮ ਕ੍ਰਿਪਾ ਨਿਧਾਨ !। ਪਾਵਨ ਕੋ ਕਰਿ ਪਾਵਨ ਘਰ ਮਮ ਪਾਵਨ ਕਰਹੁ ਦਾਸ ਕੋ ਜਾਨਿ[5]। ਅਚਹੁ ਅਹਾਰ ਆਪ ਤਹਿੰ ਬੈਠਹੁ, ਪੁਨ ਚਾਹਤਿ ਕੀਨੋ ਪ੍ਰਸਥਾਨ[6]। ਇਹ ਅਭਿਲਾਖਾ ਪੂਰਨ ਕੀਜੈ, ਸਰਬ ਕਲਾ

[1]ਦਾਲ। [2]ਚਾਵਲ। [3]ਟੋਏ। [4]ਪੁਰਾਣੀ। [5]ਚਰਨਾਂ ਨੂੰ ਪਾਕੇ ਮੇਰੇ ਘਰ ਨੂੰ ਪਵਿੱਤ੍ਰ ਕਰੋ ਦਾਸ ਜਾਣਕੇ। [6]ਵਿਦਾ ਹੋਣਾ। *ਪਾਃ—ਤਬਿ। †ਪਾਃ—ਜਨ।

ਸਮਰਥ ਗੁਨ ਵਾਨ'॥ ੧੧॥ ਭਏ ਪ੍ਰੇਮ ਬਸਿ ਬਿਨਤੀ ਮਾਨੀ ਗੁਰੂ ਗ਼ਰੀਬ ਨਿਵਾਜ ਕ੍ਰਿਪਾਲਲੇ ਕਰਿ ਗਮਨੇ ਸਦਨ ਆਪਨੇ ਰੁਚਿਰਾਸਨ[1] ਇਕ ਛਾਸਿ ਬਿਸਾਲ। ਕਰ ਕੋ ਜੋਰਿ ਬਿਠਾਵਨ ਕੀਨੇ,ਦੰਪਤਿ ਆਇ ਹਰਖ ਤਿਸ ਕਾਲ। ਜਲ ਕਰ ਧਾਰਿ ਜੋਧ ਤਬਿ ਡਾਰਤਿ, ਚਰਨ ਭਾਰਜਾ ਭਲੇ ਪਖਾਲਿ[2] ॥੧੨॥ ਚਰਨਾਂਮ੍ਰਿਤ ਕੋ ਪਾਨ ਕਰਨੇ ਜੁਗ[3] ਸੀਸ ਬਿਲੋਚਨ ਕੋ ਤਬਿ ਲਾਇ। ਸਦਨ ਕਰਨੇ ਛਿਰਕਾਵਨ ਸਾਰੇ ਸਤਿਗੁਰ ਸ਼ਰਧਾ ਅਧਿਕ ਵਧਾਇ।ਨਾਨਾਬਿਧਿ ਕੇ ਸ੍ਵਾਦਲ ਭੋਜਨ ਚਾਰ ਪਰੋਸਿ ਆਪ ਹੀ ਲਯਾਇ। ਧਰਿ ਆਗੇ ਨਿਜ ਲੈ ਰੁਮਾਲ ਕਰ,ਦੰਪਤਿ ਠਾਂਢੇ ਅਸਨ ਅਚਾਇੰ ॥੧੩॥ 'ਇਹੁ ਸ੍ਵਾਦਲ ਬਹੁ ਮਧੁਰ ਬਨਨੇ ਪ੍ਰਭੁ,ਇਹ ਬਹੁ ਭੁਰਸ਼ ਸਲਵਨਪ੍ਰਕਾਰ'। ਇਮ ਕਹਿ ਕਰਿ ਬਹੁ ਧਰਿਧਰਿ ਭਾਊ ਸਨੇ ਸਨੇ ਅਚਵਾਇ ਅਹਾਰ। 'ਮਹਾਂਰਾਜ ਇਹ ਅਪਰ ਅਸਨ ਸ਼ੈ,ਲੀਜਹਿ ਸ੍ਵਾਦ ਕਰਨੇ ਹਿਤਧਾਰਿ'।ਇਮ ਕਹਿ ਨਏ ਨਏ ਧਰਿ ਆਗੈ ਕਰਹਿੰ ਰਿਝਾਵਨ ਗੁਰੂ ਉਦਾਰ ॥ ੧੪ ॥ ਤ੍ਰਿਪਤਿ ਭਏ,ਸੁੰਦਰ ਜਲ ਸੀਤਲ ਸਿੱਖ ਸੁਭਾ ਲੈ ਕਰਿਨਿਜ ਹਾਥ।ਦਿਯੋ ਪਾਨ ਕਰਿਬੇ ਕੋ ਤਿਸ ਛਿਨ,ਲੈ ਕਰਿ ਪੀਵਤ ਭੇ ਜਗ ਨਾਥ। ਕਰਨੇ ਚੁਰਾ ਅਰੁ ਪਾਨ ਪਖਾਹੈ[4]ਪ੍ਰੇਮ ਪਰਖਿ ਲਖਿ ਸ਼ਰਧਾ ਸਾਥ।ਬਰ ਕੋ ਦੇਤਿ ਭਏ ਸ੍ਰੀ ਜਗ ਗੁਰ ਜਬਿ ਦੰਪਤਿ ਪਦ ਧਾਰਨੇ ਮਾਥ ॥ ੧੫॥ 'ਤੁਮਰੇ ਉਰ ਗੁਰਮਤਿ ਹੁਇ ਪ੍ਰਾਪਤਿ,ਹਮ ਪ੍ਰਲੋਕ ਮਹਿੰ ਬਨਹਿੰਸਹਾਇ।ਭਗਤਿ ਗਯਾਨ ਅਭ੍ਯਾਸੋ ਦੰਪਤਿ ਸੱਤਿਨਾਮ ਸਿਮਰਹੁ ਲਿਵਲਾਇ। ਪ੍ਰਭੁ ਭਾਣੇ ਮਹਿੰ ਹਰਖਹੁ ਹਿਤ ਧਰਿ, ਹਉਮੈ ਤਯਾਗਹੁ ਮਿਥ੍ਯਾ ਭਾਇ। ਅਨਹੋਵਤਿ ਹੀ ਉਪਜੀ ਹਿਯ ਮਹਿੰ[5], ਲਖਹੁ ਸਰੂਪ ਜੁ ਸਹਿਜ ਸੁਭਾਇ ॥ ੧੬ ॥ ਹੁਤੋ ਭੂਤ ਜੋ ਰਹੈ ਭਵਿੱਖਤ ਸਤਿ ਚੇਤਨ ਆਨੰਦ ਪ੍ਰਮਾਨਿ[6]। ਸੋ ਸਰੂਪ ਤੁਮ ਅਪਨੇ ਜਾਨਹੁ ਨਹਿੰ ਉਪਜੈ ਨਹਿੰ ਹੋਵਤਿ ਹਾਨ।ਸੂਖਮ ਤੇ ਅਤਿ ਸੂਖਮ ਹੈ ਨਿਤ, ਅਹੈ ਮਹਦ ਤੇ ਮਹਦ ਮਹਾਨ। ਅੰਤਹਿਕਰਣ ਉਪਾਧੀ ਸੋਂ ਮਿਲਿ ਇੰਦ੍ਰਯ ਸੋਂ ਸਬੰਧ ਪੁਨ ਠਾਨਿ॥੧੭॥ਹਰਖ ਸੋਗ ਕੋ ਭਾਗੀ ਬਨਿ ਕਰਿ ਜਨਮ ਮਰਨ ਕੋ ਪੁਨ ਪੁਨ ਪਾਇ।ਨਹਿੰ ਸੇਖਜਾ ਪੂਰਬ ਤਨ ਧਾਰਨ[7] ਚੌਰਾਸੀ ਲਖ ਜੂਨ

[1] ਸੋਹਣਾਂ ਵਿਛੌਣਾਂ। [2] ਧੋਤੇ। [3] ਦੋਹਾਂ ਨੇ। [4] ਹੱਥ ਧੋਤੇ। [5] ਹਉਮੈ ਭਾਵਨਾ ਤਿਆਗੋ (ਕਿਉਂਕਿ) ਇਹ ਮਿਥਯ ਹੈ ਅਣਹੁੰਦੀ ਹੀ ਹਿਰਦੇ ਵਿਚ ਉਪਜੀ ਹੈ। [6] ਜਾਣੋ। [7] ਪਿੱਛੇ ਜੋ ਸਰੀਰ ਧਾਰੇ ਤਿਨ੍ਹਾਂ ਦੀ ਚਿੰਤਣੀ ਹੀ ਨਹੀਂ।

ਭੂਮਾਇ। ਆਗੇ ਜੁਗ ਅਸੰਖ ਮਹਿੰ ਜਾਨਹੁ ਧਰਹਿ ਦੇਹਿ[1], ਭੋਗਹਿ, ਬਿਨਸਾਇ। ਬਾਰ ਬਾਰ ਜਮ ਕੈ ਬਸ ਪਰਿ ਕੈ ਉੱਚ ਕਿ ਨੀਚ ਹਰਟ ਕੈ ਭਾਇ[2] ॥ ੧੯ ॥ ਜਹਿੰ ਤਨ ਧਰਹਿ ਥਿਰਹਿ ਨਹਿੰ ਕਿਤਹੂੰ, ਬਿਨ ਤਨ ਰਹਹਿ ਨਹੀਂ ਕਿਸ ਕਾਲ।ਯਾਂਤੇ ਬਡ ਸੰਕਟ ਕੋ ਤਜਾਗਨਿ, ਕਰਹਿ ਭਲੇ ਨਰ ਜਤਨ ਬਿਸਾਲ। ਇਕ ਸਿਮਰਨ ਸਤਿਨਾਮ ਕਰੇ ਬਿਨ ਫਸਨੋ ਰਹੈ ਇਹ ਨਿਤ ਜਮ ਕਾਲ*।ਬਿਨ ਸਤਿਗੁਰ ਤੇ ਨਾਮ ਨ ਪ੍ਰਾਪਤਿ ਗੁਰਸੇਵਹਿ ਤਬਿ ਹੋਇ ਨਿਹਾਲ†' ॥ ੧੯ ॥ ਦੋਹਰਾ ॥ ਸੁਨਤਿ ਜੋਧ ਕਹਿ ਜੋਰਿ ਕਰ 'ਲਖਹੁ ਆਪਨੇ ਦਾਸ। ਰਖਹੁ ਲਾਜ ਨਿਜ ਨਾਮ ਕੀ ਕੀਜਹਿ ਸੁਮਤਿ ਪ੍ਰਕਾਸ ॥ ੨੦ ॥ ਪ੍ਰਾਤਿ ਹੋਤ ਤਮਾਰੀ ਕਰਹੁੰ ਰੁਚਹਿ ਨ ਤਜਿਬੋ ਸਾਥ। ਦਰਸ਼ਨ ਤੇ ਆਨੰਦ ਹੁਇ ਲੇਹੁ ਸੰਗ ਮੁਝ ਨਾਥ' ॥੨੧ ॥ ਪੁਨ ਪ੍ਰਸੰਨ ਹ੍ਵੈ ਸਤਿਗੁਰੁ ਕ੍ਰਿਪਾ ਰਸੀਲੇ ਨੈਨ। ਪਿਖਿ ਦੰਪਤਿ ਕੇ ਭਾਵ ਕੋ ਕਹਤਿ ਸੁ ਮੁਖ ਤੇ ਬੈਨ ॥੨੨॥ 'ਅਬਿ ਤੁਮ ਕਾਂਗੜ ਪੁਰਿ ਬਸਹੁ ਰਿਦੈ ਧਾਰਿ ਗੁਰ ਧਨਾਨ। ਸੱਤਿਨਾਮ ਸਿਮਰਨ ਕਰਹੁ ਦੁਹਿ ਲੋਕਨਿ ਕਲਿਆਨ ॥ ੨੩ ॥ ਪੁਨ ਹਮ ਪਠਹਿੰ ਹਕਾਰ ਜਬਿ, ਕੈ ਦਿਨ ਕਿਤਿਕ ਬਿਤਾਇੰ। ਮਿਲਹੁ ਆਨਿ ਆਨੰਦ ਸੋਂ ਹੁਇ ਡੇਰਾ ਜਿਸ ਥਾਇੰ'॥੨੪॥ਬਹੁਰ ਜੋਧ ਕੀ ਭਾਰਜਾ ਬੋਲੀ ਬਿਨੈ ਸਮੇਤ। 'ਰਾਵਰ ਭੀ ਇਸ ਦੇਸ਼ ਮਹਿੰ ਆਵਹੁ ਕਬਹਿ ਨਿਕੇਤ' ॥ ੨੫ ॥ ਪੁਨ ਸ਼੍ਰੀ ਹਰਿਗੋਵਿੰਦ ਕਹਸੋ 'ਰੂਪ ਅਪਰ ਕੋ ਧਾਰਿ । ਤੁਵ

---

[1]ਅਗਲੇ ਜੁਗ ਵਿਚ ਜਾਣੋ ਬੇਅੰਤ ਦੇਹਾਂ ਧਾਰੇਗਾ। [2]ਹਰਟ ਦੀ ਤਰ੍ਹਾਂ। *ਜੰਮਣ ਮਰਨ ਵਿਚ।

*ਪਾ:–ਜਾਲਿ।

†ਕਵਿ ਜੀ ਦੇ ਵੇਦਾਂਤ ਦੇ ਖਿਆਲ ਤੇ ਹੋਰ ਵੇਦਾਂਤ ਦੇ ਗ੍ਰੰਥ ਪੜ੍ਹ ਕੇ ਪੰਥ ਵਿਚ ਖਰੜ ਗਿਆਨੀ ਬੜੇ ਵਧੇ ਹਨ। ਕਵਿ ਜੀ ਦੀ ਇਸ ਖਾਸ ਤਾਕੀਦ ਪਰ ਵਾਚਜ ਗਿਆਨੀ ਕਦੇ ਧਿਆਨ ਨਹੀਂ ਦੇਂਦੇ ਜੋ ਕਹਿ ਰਹੇ ਹਨ ਕਿ 'ਇੱਕ ਸਤਿਨਾਮ ਦੇ ਸਿਮਰੇ ਬਿਨਾਂ ਜਮ ਦੇ ਵੱਸ ਪਿਆ ਰਹੇਗਾ, ਨਾਮ ਸਤਿਗੁਰ ਦੀ ਦਾਤ ਹੈ, ਤੇ ਸਤਿਗੁਰ ਸੇਵਾ ਪਰ ਪ੍ਰਸੰਨ ਹੋ ਕੇ ਨਿਹਾਲ ਕਰ ਦੇਂਦੇ ਹਨ।' ਇਹ ਜੋ ਨਾਮ ਅਰਾਧੇ ਬਿਨਾ, ਹਾਂ, 'ਲਖੁ ਲਖੁ ਰੋੜਾ ਆਖੀਅਹਿ ਏਕੁ ਨਾਮੁ ਜਗਦੀਸ' ਇਨ੍ਹਾਂ ਪਤ ਦੀਆਂ ਪਉੜੀਆਂ ਚੜ੍ਹੇ ਬਿਨਾ ਜੋ ਬਣ ਬੈਠਦੇ ਹਨ, ਓਹ ਕੁਰਬਾਣੀ ਵਿਚ ਐਉਂ ਦਰਸਾਏ ਹਨ:–'ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ'। ਉਨ੍ਹਾਂ ਦਾ ਅੰਤ ਦਸਿਆ ਹੈ 'ਕੂੜੀ ਕੂੜੇ ਠੀਸ' (ਜਪੁਜੀ)।

ਸੰਤਤਿ ਕੇ ਸਦਨ ਮਹਿੰ ਬਸੌਂ ਆਨਿ ਤਿਸ ਬਾਰ*॥੨੬॥ ਬੰਸ ਪ੍ਰਵਿ ਰਤਹਿ ਅੰਧਿਕ ਸੁਖ, ਤੁਮ ਆਏ ਮਮ ਕਾਜ[1]। ਹਲਤਿ ਪਲਤਿ ਰੱਖਨੋਕ ਅਹੌਂ ਭੁਗਤਹੁ ਰਾਜ ਸਮਾਜ[2] ॥ ੨੭ ॥ ਇਮ ਬਰ ਦਿਯੋ ਬਿਸਾਲ ਕੋ ਦੁਹੁੰ ਲੋਗਨਿ ਸੁਖ ਕੋਰ। ਦੰਪਤਿ ਪਾਇ ਪ੍ਰਮੋਦ ਕੋ ਸਿਰ ਧਰਿ ਪਦ ਪਰ ਫੇਰ ॥ ੨੮ ॥ ਆਸ਼ਿਖ ਦੇ ਸਤਿਗੁਰ ਉਠੇ ਸਿਵਰ ਬਿਰਾਜੇ ਜਾਇ। ਸੁਪਤਿ ਜਥਾ ਸੁਖ ਜਾਮਨੀ ਪ੍ਰਾਤਿ ਭਈ ਪੁਨ ਆਇ ॥ ੨੯ ॥ ਸੌਚ ਸ਼ਨਾਨ ਸੁ ਧਯਾਨ ਕਰਿ ਥਸਤ੍ਰ ਸ਼ਸਤ੍ਰ ਕੋ ਪਾਇ। ਤ੍ਰਯਾਰਿ ਅਰੁਢਨਿ ਕੋ ਭਏ ਸ਼੍ਰੀ ਸਤਿਗੁਰ ਸੁਖਦਾਇ ॥ ੩੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ 'ਕਾਂਗੜ ਪੁਰਿ ਆਗਵਨ' ਪ੍ਰਸੰਗ ਵਰਨਨੰ ਨਾਮ ਅਸ਼ਟ ਪੰਚਾਸਤੀ ਅੰਸੁ ॥ ੫੯ ॥

੫੯.[ਕਾਂਗੜ ਪੁਰੋਂ ਕੂਚ। ਫਤੂਹੀ ਰਾਹਕ]।

ਦੋਹਰਾ ॥ ਤ੍ਰਯਾਰ ਭਏ ਸ਼੍ਰੀ ਸਤਿਗੁਰੂ ਚਲਿ ਪਹੁੰਚੇ ਤਿਸ ਕਾਲ। ਸਾਧੁ ਰੂਪ ਦੌਨ ਮਿਲਿ ਬੰਦਤਿ ਪ੍ਰੇਮ ਬਿਸਾਲ ॥ ੧ ॥ ਸ੍ਰੈਯਾਛੰਦ ॥ 'ਹਮ ਕੋ ਹੁਕਮ ਅਹੈ ਕਿਸ ਬਿਧਿ ਕੋ, ਮਹਾਰਾਜ ! ਅਬਿ ਦੇਹੁ ਸੁਨਾਇ। ਦਰਸ਼ਨ ਕੀ ਉਰ ਅਧਿਕ ਲਾਲਸਾ ਜਥਾ ਕਮਲ ਬਾਂਛਤਿ ਦਿਨ ਰਾਇ[3]। ਕਰੋ ਨਿਹਾਲ ਦੀਨ ਬਡਿਆਈ ਜੁਗ ਲੋਕਨ ਕੇ ਬਨੇ ਸਹਾਇ। ਰਾਵਰ ਕੋ ਮਾਨਿੰਦ ਕ੍ਰਿਪਾਲ ਨ ਰਜ ਕਨ ਤੇ ਸਮ ਮੇਰੁ ਬਨਾਇ' ॥ ੨ ॥ ਕਹਯੋ ਗੁਰੂ 'ਤੁਮ ਕਰਹੁ ਦੇਗ਼ ਕੋ ਸਭਿ ਕੋ ਦੇਹੁ ਅਸਨ ਬਰਤਾਇ। ਥਰੁ ਅਰੁ ਸ੍ਰਾਪ ਸਫਲ ਹੁਇੰ ਤੁਮਰੇ ਤ੍ਰਿਖੀ ਤੇਗ਼ ਸਮ ਕਾਟਤਿ ਜਾਇੰ। ਸਤਿ ਸੰਗਤਿ ਕਰ ਸਿਮਰਹੁ ਸਤਿ-ਗੁਰ ਅਪਰ ਰੂਪ ਧਰਿ ਮੈਂ ਪੁਨ ਆਇ[3]†। ਤੁਵ ਸੰਤਤਿ ਸਭਿ ਮਿਲਹਿ ਸੇਵ ਕਰਿ ਅੰਗ ਸੰਗ ਗੁਰ ਤੁਮਹਿ ਸਹਾਇ'॥੩॥ ਜੋਧਰਾਇ ਲੈ ਸੰਗ ਬ੍ਰਿੰਦ ਨਰ ਚਰਨਕਮਲ ਟੇਕਨੋ ਸਿਰ ਆਇ। ਭਏ ਅਰੁਢਨ ਸਤਿਗੁਰ ਸ੍ਵਾਮੀ ਪਹੁੰਚਾਵਨ ਹਿਤ ਸਾਥ ਸਿਧਾਇ। ਦੁੰਦਭਿ ਬਜੇ, ਨਕੀਬ ਪੁਕਾਰਤਿ, ਸੈਨਾ ਚਲੀ ਮਨਹੁੰ ਦਰੀਆਇ। ਏਕ ਕੋਸ ਪਰ ਥਿਰ ਹੁਇ ਬੋਲੇ 'ਹਟਹੁ ਅਬੈ ਸਾਦਰ

---

[1]ਤੁਸੀਂ ਮੇਰੇ ਕੰਮ ਆਏ ਹੋ। [2]ਸੁਰਜ ਨੂੰ। [3]ਮੈਂ ਫਿਰ ਆਵਾਂਗਾ ਹੋਰ ਰੂਪ ਧਰਕੇ।

*ਇਹ ਵਰ ਅੱਗੇ ਜਾਕੇ ਦਸਮ ਪਾਤਸ਼ਾਹ ਜੀ ਦੇ ਸਮੇਂ ਫਲੇਗਾ, ਦੇਖੋ ਰੁਤ ੬ ਅੰਸੁ ੫੩ ਅੰਕ ੨੮ ਤੋਂ ਅੱਗੇ ਜਿੱਥੇ ਦਸਮ ਪਾਤਸ਼ਾਹ ਜੀ ਸ਼ਮੀਰ-ਲਖਮੀਰ ਪਾਸ ਕਾਂਗੜ ਪੁਰ ਜਾ ਕੇ ਉਤਰਦੇ ਹਨ।

†ਦੇਖੋ ਰੁਤ ੬ ਅੰਸੁ ੫੪ ਜਿੱਥੇ ਦਸਮ ਪਾਤਸ਼ਾਹ ਜੀ ਪਰਮ ਸਿੰਘ ਤੇ ਧਰਮ ਸਿੰਘ ਜੀ ਦੇ ਬਹੁੜਦੇ ਹਨ ਜੋ ਕਿ ਭਾਈ ਰੂਪੇ ਜੀ ਦੀ ਸੰਤਾਨ ਸਨ ਤੇ ਇਹ ਵਰ ਉੱਥੇ ਫਲਦੇ ਹਨ।

ਹਿਤ ਆਇ[1]' ॥੪॥ ਉਤਰਿ ਤੁਰੰਗ ਤੇ ਜੋਧਰਾਇ ਤਬਿ ਅਧਿਕ ਪ੍ਰੇਮ ਤੇ ਪਕਰੇ ਪਾਇ। 'ਅਪਨੇ ਜਾਨਿ ਯਾਦ ਮੁਝ ਰਾਖਹੁ ਲੇਹੁ ਮਿਲਾਇ ਆਪ ਸਹਿਸਾਇ। ਨਹਿੰ ਬਿਛੁਰਨਿ ਕੋ ਮਨ ਕਬਿ ਕਰਤਾ ਤੁਹੁ ਰਾਵਰੀ ਅਮਿਟ ਰਜ਼ਾਇ। ਤੁਮਰੋ ਸੰਗ ਸਰਬ ਤੇ ਉਤਮ ਅਵਚਲ ਅਨੰਦ ਜਿਨਹੁੰ ਤੇ[2] ਪਾਇ' ॥੫॥ ਸਤਿਗੁਰ ਕਹਯੋ 'ਮਿਲਨੋ ਤੈਂ ਨਿਤ ਹੀ, ਲੋਕ ਪ੍ਰਲੋਕਹਿੰ ਗੁਰੂ ਸਹਾਇ। ਤੁਵ ਸੰਤਤਿ ਕੋ ਹਮਰੀ ਸੰਤਤਿ ਪਿਖਿ ਸੇਵਾ ਕੋ ਅਨੰਦ ਉਪਾਇ। ਗੁਰ ਘਰ ਸੋਂ ਬਡ ਮੇਲ ਭਯੋ ਸ਼ੁਭ, ਯਾਂਤੇ ਰਹਹੁ ਸਦਾ ਸੁਖ ਪਾਇ। ਬਿਘਨ ਬਿੰਦ ਜੇ ਬਿਬਿਧ ਬਿਧਿਨ ਕੇ ਭਏ ਬਿਨਾਸ਼ਨਿ ਬਨਹਿ ਨ ਕਾਇ' ॥੬॥ ਇਮ ਕਹਿ ਕਰਯੋ ਹਟਾਵਨ ਘਰ ਕੋ, ਗਯੋ ਚਰਨ ਪੰਕਜ ਲਪਟਾਇ। ਗਮਨਤਿ ਮੁਰਿ ਮੁਰਿ ਪਾਛੇ ਹੇਰਤਿ ਜਿਸ ਕੇ ਰਿਦੈ ਪ੍ਰੀਤਿ ਅਧਿਕਾਇ। ਸਿਮਰਤਿ ਸਤਿਗੁਰ ਮੂਰਤਿ ਉਰ ਧਰਿ ਕਰਤਿ ਸਰਾਹਨ ਜਨਨਿ ਸੁਨਾਇ।'ਨਹੀਂ ਗ਼ਰੀਬਨਿ ਵਾਜ ਗੁਰੂਸਮ ਦਾਸਨਿ ਸੁਖਦ ਰਿਪੁਨਿ ਦੁਖਦਾਇ' ॥੭॥ ਸਾਧੂ ਰੂਪਚੰਦ ਕਰਿ ਬੰਦਨ ਹਟੇ ਗੁਰੂ ਕੀ ਆਇਸੁ ਪਾਇ। ਜਿਨ ਕੈ ਰਿਦੈ ਬਸੈ ਪ੍ਰਭੁ ਨਿਸ ਦਿਨ ਕਥਾ ਮਹਿਮਾ ਤਿਨ ਕਹੀਂ ਬਨਾਇ। ਬਿਛੁਰਤਿ ਲੋਚਨ ਤੇ ਜਲ ਢਰਕਯੋ ਨੀਠ ਨੀਠ ਪਾਛੈ ਪਰਿ ਪਾਇ[3]।ਅਪਰ ਲੋਕ ਭੀ ਦੇ ਕਰਿ ਧੀਰਜ ਕਰੇ ਹਟਾਵਨਿ ਤਬਿ ਸੁਖਦਾਇ ॥੮॥ਗਮਨੇ ਪੰਥ ਬਜਤਿ ਬਡ ਦੁੰਦਭਿ,ਚਮੂੰ ਚਲਤਿ ਨਭ ਧੂਲਿ ਉਡੈਤਿ। ਕਿਤਿਕ ਕੋਸ ਚਲਿ ਸ਼੍ਰੀ ਹਰਿਗੋਵਿੰਦ ਡੇਰਾ ਕਰਿ ਨਿਸ ਕੀਨਿ ਬਿਤੈਤਿ। ਖਿਲਤਿ ਅਖੇਰ ਚਲਤਿ ਚਿਤ ਭਾਵਤਿ ਸਨੇ ਸਨੇ ਮਗ ਸ਼੍ਰੀ ਭਗਵੈਤ। ਮਿਲਹਿੰਆਇ ਨਰ ਅਰਪਿ ਉਪਾਇਨਿ, ਬੰਦਹਿੰ ਚਰਨ ਕਮਲ ਸੁਖਵੈਤਿ ॥੯॥ ਗਮਨਹਿੰ ਇਮ ਸੁਖੇਨ ਸ਼੍ਰੀ ਸਤਿਗੁਰ, ਗੁੱਜਰਵਾਲ ਗ੍ਰਾਮ ਕੋ ਆਇ। ਸ਼ੁਭ ਸਥਾਨ ਪਿਖਿ ਸਿਵਰ ਕਰਯੋ ਤਹਿੰ ਉਤਰੀ ਸੈਨਾ ਮਿਸਲ ਬਨਾਇ। ਸ਼੍ਰੀ ਹਰਿਗੋਵਿੰਦ ਫਰਸ਼ ਕਰਾਇਵ ਬੈਠਿ ਗਏ ਜੁਤਿ ਨਰ ਸਮੁਦਾਇ। ਨਿਕਟਿ ਨਿਕਟਿ ਕੇ ਗ੍ਰਾਮ ਸੁਨੀ ਸੁਧਿ ਲਏ ਉਪਾਇਨ ਕੋ ਦਰਸਾਇੰ ॥੧੦॥ 'ਸ਼੍ਰੀ ਗੰਗਾ ਘਰ ਮਹਿੰ ਭੀ ਪ੍ਰਾਪਤਿ' ਇਮ ਕਹਿ ਆਵਤਿ ਮੋਦ ਉਪਾਇ। ਕਿਤਿਕ ਹੋਤਿ ਸਿਖ ਨਵੇਂ ਦਰਸ ਕਰਿ ਕਿਤਿਕ ਪ੍ਰਥਮ ਕੇ

[1]ਜੋ ਆਦਰ ਤੇ ਹਿਤ ਕਰਕੇ (ਟੋਰਨ ਲਈ) ਆਏ ਹਨ ਸੋ ਹੁਣ ਮੁੜ ਜਾਣ। [2]ਜਿਸ (ਆਪ ਜੀ) ਤੋਂ। [3]ਅਸਾਂ ਅਸਾਂ ਪਿੱਛੇ ਪੈਰ ਧਰਦੇ ਹਨ।

ਪਹੁੰਚਹਿੰ ਧਾਇਰਹਤਿ ਭੀਰ ਨਿਤ ਸੇਗਤਿ ਕੀਬਹੁ ਦਰਸਹਿੰ ਬਿਨੈਕਰਹਿੰ ਬਰ ਪਾਇੰ। ਅੰਨ,ਦੁਗਧ,ਦਧਿ,ਦਰਬ, ਦੁਕੂਲਨਿ,ਤੁਰੰਗ, ਸ਼ਸਤ੍ਰ,ਹਿਤ ਚਹਿੰ ਅਰਪਾਇ[1] ॥੧੧॥ ਤਹਿੰ ਕੋ ਰਾਹਕ ਵਧਨੋ ਹੁਤੋ ਬਹੁ[2] ਸੁਨੀ ਤਾਂਹਿ ਸੁਧਿ ਗੁਰ ਭਗਵਾਨ। ਡੇਰਾ ਕਰਨੋ ਆਨਿ ਕਰਿ ਬਾਹਰ ਹਰਖ ਰਿਦੈ ਉਪਜਾਇ ਮਹਾਨ। ਪਿਛਲੇ ਪਹਿਰ ਦਿਵਸ ਕੇ ਆਯਹੁ ਨਰ ਗਨ ਸੰਗ ਲਿਏ ਸਵਧਾਨ। ਅਧਿਕ ਉਪਾਇਨ ਅਰਪਨ ਕੋ ਹਿਤ ਲਜਾਇ ਸਦਨ ਤੇ ਰੁਚਿ ਕੋ ਠਾਨਿ ॥੧੨॥ ਖੜਗ ਸਿਪਰ ਨਿਜ ਅੰਗ ਬੰਧਿ ਕਰਿ ਬਾਜ ਹਾਥ ਪਰ ਲਿਯੋ ਬਿਠਾਇ। ਕੁਛ ਕੂਕਰ ਅਪਨੇ ਸੰਗ ਕਰਿ ਕੈ ਬ੍ਰਿੱਤਿ ਅਖੇਟ ਸਮਾਜ ਬਨਾਇ[3]ਗੁਰ ਕੋ ਮਿਲਿ ਪੁਨ ਚਲਹਿੰ ਵਹਿਰ ਕੋ ਕਰਹਿੰ ਸ਼ਿਕਾਰ ਸਦਨ ਤਬਿ ਆਇ'। ਇਮ ਕਹਿ ਚਢਿ ਤੁਰੰਗ ਪਰ ਪਹੁੰਚਨੋ ਕਿਤਿਕ ਸਊਰ ਸੰਗ ਦੁਤਿ ਪਾਇ ॥ ੧੩ ॥ ਗੁਰੂ ਸਿਵਰ ਕੇ ਨਿਕਟਿ ਉਤਰਿ ਕਰਿ ਆਗੈ ਕਰਿ ਅਕੋਰ ਸਮੁਦਾਇ। ਪਹੁੰਚਿ ਸਮੀਪ ਗਹੇ ਪਗ ਪੰਕਜ ਬੰਦਨ ਕਰੀ ਸੀਸ ਕੋ ਨਮਾਇ। ਬੈਠਨੋ ਨਿਕਟਿ ਬਿਕਟ ਭਟ ਗੁਰ ਕੇ[4] ਦੇਖਤਿ ਭਯੋ ਸ਼ੇਰ ਸਮਤਾਇ। ਰਣ ਕੀ ਬਾਤ ਬੂਝਿ ਹਰਖਾਯੋ ਬਿਧੀ ਚੰਦ ਸਹਿ ਕਹੀ ਸੁਨਾਇ ॥ ੧੪ ॥ ਸ਼੍ਰੀ ਹਰਿਗੋਵਿੰਦ ਕੁਸ਼ਲ ਪ੍ਰਸ਼ਨ ਕਰਿ, ਕਰ ਪਰ ਬਾਜ਼ ਬਿਲੋਕਨਿ ਕੀਨਿ। ਬੂਝਤਿ ਭਏ 'ਕਹਹੁ ਇਹੁ ਕਸ ਹੈ ? ਗਹੈ ਬਿਹੰਗਮ ਕਿਮ ਬਲ ਪੀਨ[5] ?ਸੀਛਤਿ ਕਰਨੋ ਕਿ ਨਹਿੰ ਅਬਿ ਲੌਂ[6] ਇਹੁ ਕਿਤ ਤੇ ਆਇ, ਕਿਧੌਂ ਮੁਲ ਲੀਨਿ। ਕਿਤਿਕ ਕਾਲ ਕੋ ਤੁਮ ਸਮੀਪ ਹੈ? ਕਰਨਿ ਅਖੇਰ ਸ਼ੌਕ ਚਿਤ ਲੀਨ' ॥੧੫॥ ਨਾਮ ਫਤੂਹੀ ਰਾਹਕ ਕੋ ਤਿਹ, ਕਹਤਿ ਭਯੋ 'ਸੁਨੀਯਹਿ ਮਹਾਂਰਾਜ !। ਦੂਰ ਦੇਸ਼ ਕੋ ਮੁਝ ਢਿਗ ਆਯਹੁ ਇਹੁ ਸੁੰਦਰ ਸੀਛਤਿ ਹੈ ਬਾਜ। ਝਪਟਤਿ ਬਡੇ ਬਿਹੰਗਨਿ ਗਨ ਕੋ ਰਾਖਨੋ ਮੈਂ ਅਖੇਰ ਕੇ ਕਾਜ। ਬਹੁ ਬਿਧਿ ਸੋਂ ਇਸ ਪਾਰਨ ਕਰਿਹੌਂ ਜਤਨ ਅਨੇਕਨਿ ਕੋ ਉਪਰਾਜ[6]॥੧੬॥ਖਾਨ ਪਾਨ ਇਸ ਕੋ ਨਿਜ ਹਾਥਨਿ ਕਰਤਿ ਰਹੌਂ ਮੈ ਨਿਕਟਿ ਰਖਾਇ। ਅਧਿਕ ਅਖੇਰ ਤਮਾਸ਼ ਦਿਖਾਵਤਿ ਕੋ ਖਗ

---

[1] ਅਪਣੇ) ਭਲੇ ਦੀ ਇੱਛਾ ਕਰਕੇ ਅਰਪਦੇ ਹਨ। [2] ਬਹੁਤ ਵਧਿਆ ਹੋਇਆ ਸੀ (ਪਦਾਰਥ ਵਿਚ)। [3] ਅਜਿੱਤ ਸੂਰਮੇ ਗੁਰੂ ਜੀ ਦੇ ਪਾਸ ਜਾ ਬੈਠਾ [ਬਿਕਟ=ਨਾ ਕੱਟੇ ਜਾਣ ਵਾਲਾ= ਅਜਿਤ]। [4] ਤੇ ਬਲਵਾਨ ਪੰਛੀਆਂ ਨੂੰ ਕਿਵੇਂ ਫੜਦਾ ਹੈ ? [5] ਹੁਣ ਤਕ ਸਿਖਾਇਆ ਹੈ ਕਿ ਨਹੀਂ। [6] ਅਨੇਕ ਜਤਨ ਕਰਕੇ।

ਝਪਟੇ ਨਹਿੰ ਬਚ ਜਾਇ।ਜੋ ਬਾਜਨਿ ਕੇ ਗੁਨ ਸਭਿ ਧਾਰਤਿ ਕਰਿ ਤਰੀਫ ਮੈਂ ਕਿਤਿਕ ਸੁਨਾਇ।ਨਿਸਬਾਸੁਰ ਮਹਿੰ ਨਹਿੰ ਬਿਸਾਹ ਕਰਿ, ਰਾਖੌਂ ਨਿਤ ਹੀ ਨਿਕਟਿ ਬਿਠਾਇ'॥੧੭॥ਸੁਨਤਿ ਬਾਜ਼ ਗੁਨ ਸਤਿਗੁਰ ਬੋਲੇ 'ਪਨਾਰੀ ਵਸਤੁ ਗੁਰੂ ਅਰਪੰਤਿ। ਤਿਸ ਕੋ ਫਲ ਅਤਿਸ਼ੈ ਹੁਇ ਪ੍ਰਾਪਤਿ, ਯਾਂਤੇ ਹਮ ਕੌ ਦੇਹੁ ਸੁਹੇਤਿ[1]। ਕਰਹਿੰ ਅਖੇਰ ਸੰਗ ਅਬਿ ਇਸ ਕੇ ਹੋਰਹਿੰ ਗੁਨ ਜੋਤਿਕ ਬਰਨੰਤਿ। ਕਿਮ ਝਪਟਤਿ ਹੈ ਬਡੋ ਬਿਹੰਗਮ, ਕਿਮ ਕਰਿ ਬੇਗ ਉਡਤਿ ਪਕਰੰਤਿ*'॥ ੧੮ ॥ ਸੁਨਤਿ ਫਤੂਹੀ ਅਰਜ਼ ਗੁਜਾਰੀ 'ਸ੍ਰੀ ਪ੍ਰਭੂ! ਮੁਝ ਤੇ ਦਿਯੋ ਨ ਜਾਇ।ਅਧਿਕ ਪ੍ਰੇਮ ਹੈ ਇਸ ਮਹਿੰ ਮਨ ਕੋ,ਨਹਿੰ ਨਯਾਰੋ ਮੈਂ ਕਰੌਂ ਕਦਾਇੰ। ਦੇਸ਼ ਬਿਦੇਸ਼ਨਿ ਸਗਰੀ ਦਿਸ਼ਿ ਤੇ ਤੁਮ ਕੌ ਵਸਤੁ ਚਲੀ ਗਨ ਆਇ। ਮੁਝ ਢਿਗ ਤੇ ਇਕ ਇਹੀ ਬਾਜ਼ ਹੈ ਪ੍ਰਿਯ ਮਨ ਕੌ ਮੈਂ ਰਖੌਂ ਬਨਾਇ'॥੧੯॥ਸ਼੍ਰੀ ਗੁਰ ਲਖੀ–ਕ੍ਰਿਪਨ ਇਹ ਮਨ ਕੋ–ਕਰਨੋ ਬਚਨ ਤਿਸ ਕੋ ਤਤਕਾਲ। 'ਜੇ ਗੁਰ ਉਚਿਤ ਵਸਤੁ ਕੁਛ ਹੋਵਹਿ ਸੋ ਪਹੁੰਚੈਗੀ

[1]ਸਾਨੂੰ ਦੇਣਾ (ਤੈਨੂੰ) ਸ਼ੋਭਦਾ ਹੈ। *ਕਵਿ ਜੀ ਇਸ ਚੋਜ ਵਿਚ ਸਤਿਗੁਰ ਜੀ ਦੇ ਇਕ ਮਨੁੱਖੀ ਲਾਟ ਨੂੰ ਦਿਖਾ ਰਹੇ ਹਨ, ਜਿਸ ਵਿਚ ਪ੍ਰਯੋਜਨ ਹੈ ਸਿੱਖ ਦਾ ਉਧਾਰ। ਗੁਰੂ ਦੁਆਰੇ ਦਿਲਾਂ ਨੂੰ ਸਫਾ ਕਰਨ ਦੇ ਅਨੋਖੇ ਅਨੋਖੇ ਢੰਗ ਵਰਤਣੇ ਦੀਆਂ ਵਾਰਤਾ ਕਈ ਵੇਰ ਵਰਤਦੀਆਂ ਸਨ। ਬਾਜ਼ ਦੀ ਲੋੜ ਨਹੀਂ, ਅਸਲ ਮਤਲਬ (ਇਹ ਹੈ) ਕਿ ਫਤੂਹੀ ਬਾਜ਼ ਵਿਚ ਲਗੀ ਅਪਨੇ ਮੋਹ ਨੂੰ ਤਿਆਗੇ ਤੇ ਹਉਂ ਨੂੰ ਜੋ ਉਸ ਦੇ ਅੰਦਰ ਬੜੀ ਪ੍ਰਬਲ ਹੋ ਰਹੀ ਹੈ, ਗੁਰੂ ਅੱਗੇ ਨੀਵਾਂ ਕਰੇ, ਫਿਰ ਉਸ ਨੂੰ ਆਤਮ ਜੀਵਨ ਵਲ ਰੁੱਖ ਹੋ ਆਵੇ। ਅੰਸ਼ੁਰਜ ਪ੍ਰਤਾਪ ਵਿਚ ਹੁੰਦਿਆਂ ਰਾਇ ਜੋਧ ਵਾਂਙ ਓਹ ਨਿਰਹੰਕਾਰ ਪ੍ਰਜਾ ਰੱਖਜਕ ਜੋਧਾ ਭੀ ਤਾਂ ਹੀ ਹੋ ਸਕਦਾ ਹੈ ਜੇ ਪ੍ਰਿਯ ਵਸਤੂ ਦੇ ਤਿਆਗਣ ਦਾ ਸਬਕ ਸਿੱਖ ਲਵੇ ਤਾਂ; ਨਹੀਂ ਤਾਂ ਐਸੇ ਅਮੀਰ ਤਾਂ ਤਦੋਂ ਬਥੇਰੇ ਸਨ ਜੋ ਪ੍ਰਜਾ ਪਾਲਕ ਨਹੀਂ ਸਗੋਂ ਪ੍ਰਜਾ ਦੋਹੀ ਸਨ। ਬਾਜ਼ ਦਾ ਲੋਭ ਗੁਰੂ ਜੀ ਨੂੰ ਕੋਈ ਨਹੀਂ ਸੀ। ਦੇਖੋ ਰਾਸ ੮, ਅੰਸੂ੮, ਅੰਕ ੧੧, ੧੨, ੧੩ ਵਿਚ ਦੁਰਲਭ ਬਾਜ਼ ਚਿੱਟੇ ਰੰਗ ਦਾ ਬਦਖਸ਼ਾਂ ਤੋਂ ਭੇਟਾ ਆਇਆਹੈ ਤਾਂ ਤਤਛਿਨ ਸ਼੍ਰੀਗੁਰਦਿੱਤਾ ਜੀ ਨੂੰ ਦੇ ਦਿੱਤਾ ਹੈ,ਲੱਖ ਰੁਪਏ ਦਾ ਘੋੜਾ ਆਇਆ ਹੈ ਤਾਂ ਪੈਂਦੇ ਖਾਂ ਨੂੰ ਬਖਸ਼ ਦਿੱਤਾ ਹੈ। ਤੁਾਰੀਖ ਖਾਲਸਾ ਵਿਚ ਲਿਖਿਆ ਹੈ ਕਿ ਫਤੂਹੀ ਨੇ ਗਰੂ ਜੀ ਨੂੰ ਆਖਿਆ ਸੀ "ਮੇਰਾ ਤਨ ਮਨ ਧਨ ਸਭ ਗੁਰੂ ਅਰਪਣ ਹੈ"। ਫਿਰ ਲਿਖਿਆ ਹੈ ਕਿ "ਉਸਦਾ ਸਿਦਕ ਪਰਖਣ ਲਈ ਓਹੋ ਜਾਨਵਰ ਉਸ ਥੋਂ ਮੰਗ ਲੀਤਾ" ਸੋ ਸਾਫ ਹੈ ਕਿ ਇਹ ਪਰਤਾਵਾ ਸੀ ਤੇ ਜਦੋਂ ਫਤੂਹੀ ਬੀਮਾਰ ਹੋਏ ਬਾਜ਼ ਨੂੰ ਅਰਪਣ ਕਰ ਦੇਂਦਾ ਹੈ ਤੇ ਗੁਰੂ ਜੀ ਉਸਨੂੰ ਵੱਲ ਕਰ ਦੇਂਦੇ ਹਨ ਤਦੋਂ "ਫਤੂਹੀ ਨੇ ਗੁਰੂ ਜੀ ਦੇ ਚਰਨ ਫੜ ਲੀਤੇ, ਮਨੋਂ ਤਨੋਂ ਸਿਖ ਬਣ ਗਿਆ। ਕਈ ਦਿਨ ਗੁਰੂ ਜੀ ਨੂੰ ਰਖਿਆ"। (ਪੰਨਾ ੧੦੩੩)। ਸੋ ਬਾਜ ਮੰਗਣ ਦਾ ਕਾਰਣ ਉਸਨੂੰ ਸਿੱਖੀ ਦਾਨ ਕਰਨਾ ਸੀ।

ਆਇ ਉਤਾਲ । ਨਹਿੰ ਦੇਵਨਿ ਕੋ ਅਪਜਸੁ ਲੇਵਨਿ ਸੋ ਪ੍ਰਾਪਤਿ ਹੀ ਹੋਤਿ ਬਿਸਾਲ'। ਮੂਢ ਫਤੂਹੀ ਲਖਿ ਨਹਿੰ ਸਾਕਹਿ ਕਰਿ ਅਭਿਬੰਦਨ ਉਠਿ ਤਬਿ ਚਾਲਿ ॥ ੨੦ ॥ ਕ੍ਯਾ ਮਨ ਭੰਗ ਬਿਰਸ ਗੁਰ ਸੇਗਹਿ, ਗਯੋ ਨ ਵਹਿਰ, ਹਟਸੋ ਘਰ ਆਇ। ਪਿਖਿ ਆਡੇ ਪਰ[1] ਬਾਜ ਬਿਠਾਇਵ ਆਪ ਮੰਚ ਪਰ ਬਿਰਸੋ ਤ੍ਰਦਾਇ।ਚਿਤ੍ਰਵਤਿ ਚਿਤ-ਗੁਰ ਜਾਚਨ ਕੀਨਸਿ,ਪ੍ਰਿਯ ਮਨ ਕੋ ਕਿਮ ਦਿਯੋ ਨ ਜਾਇ । ਕਰ ਪਰ ਮੈਂ ਬਿਠਾਇ ਕਰਿ ਗਮਨਸੋ ਨਹਿੰ ਨੀਕੀ ਇਹੁ ਤਿਨਹੁੰ ਦਿਖਾਇ-॥ ੨੧ ॥ ਰਿਦੈ ਬਿਚਾਰਤਿ ਬਾਜ ਨਿਹਾਰਤਿ ਇਕ ਰੇਸ਼ਮ ਡੋਰਾ ਤਿਸ ਪਾਸ।ਗਹਤਿ ਚੋਂਚ ਮੈਂ ਨਿਗਲ ਗਯੋ ਤਬਿ ਦਿਖਤਿ ਫਤੂਹੀ ਰਹਿਗਾ ਤ੍ਰਾਸ[2]। ਤੁਰਨ ਕਰਤਸੋਂ ਗਹਤਿ ਰਹਸੋ ਤਿਹ[3]*,ਨਹਿੰ ਬਚਾਵ ਹੋਯਹੁ,ਪਛੁਤਾਸੁ। ਅੰਤਰ ਗਯੋ ਬਿਹਾਲ ਭਯੋ ਤਬਿ ਲੋਟ ਪੋਟ ਦੁਖ ਤੇ ਜਿਮ ਨਾਸ਼ ॥ ੨੨ ॥ ਘਨੇ ਉਪਾਵਨ ਕਰਤਿ ਫਤੂਹੀ ਭਯੋ ਬਾਜ ਜਿਮ ਪ੍ਰਾਨਨਿ ਹਾਨ। ਜਾਤਿ ਹਾਥ ਤੇ ਮ੍ਰਿਤਕ ਹੋਇ ਅਬਿ ਗੁਰ ਗਾਥਾ ਮਨ ਮਹਿੰ ਤਬਿ ਆਨਿ।-ਦੋਵੈਂ ਤਿਨਹਿੰ ਮਰਨ ਅਬਿ ਲਾਗਸੋ,ਬਨੈਂ ਸਮੁਖ ਤਿਨ ਬਾਕ ਸੁ ਮਾਨਿ।ਪੁਨਿ ਮਰਿ ਜਾਇ ਰਹੈ ਕੈ ਜੀਵਤਿ,ਉਤਰਹਿ ਦੋਸ਼ ਕੀਨਿ ਅਗ੍ਯਾਨ ॥ ੨੩॥ ਬਚਨ ਨ ਮਾਨਸੋ ਮੈਂ ਗੁਰ ਕੋ ਤਬਿ ਕਿਧੌਂ ਭਯੋ ਅਪਰਾਧ ਜੁ ਸੋਇ।ਦੋਨੋ ਉਚਤਿ ਹੁਤੋ,ਮੈਂ ਦੀਯ ਨ,ਯਾਂਤੇ ਦਸ਼ਾ ਬਾਜ ਅਸ ਹੋਇ-।ਏਵ ਬਿਚਾਰਤਿ ਤੁਰਤ ਤੁਰੰਗ ਚਢਿ ਲੇਕਰਿ ਚਲਸੋ ਬਿਲਮ ਕੋ ਖੋਇ।ਸ਼ੀਘ੍ਰ ਪਹੁੰਚਸੋ ਗੁਰੁ ਨਿਕਟਿ ਸੋ ਦੀਨ ਮਨਾ ਚਿਤ ਲਾਜ ਪਰੋਇ ॥ ੨੪ ॥ ਬਾਜ ਬਿਠਾਇ ਗੁਰੂ ਕੇ ਆਗੇ ਕਰ ਜੋਰੇ ਜੁਹਾ ਬਿਨੈ ਬਖਾਨਿ । 'ਮਹਾਰਾਜ ! ਇਹੁ ਰਾਵਰ ਕੋ ਅਬਿ ਲੀਜਹਿ ਨਿਜ, ਕੀਜਹਿ ਸਵਧਾਨ। ਬਾਕ ਨ ਮਾਨਸੋ ਭਯੋ ਦੋਸ਼ ਬਡ ਲੈ ਅਬਿ ਬਖਸ਼ਹੁ ਕ੍ਰਿਪਾ ਨਿਧਾਨ!।ਭੂਲਨ-ਹਾਰ ਸਦਾ ਇਹੁ ਪ੍ਰਾਨੀ ਬਖਸ਼ਨਹਾਰ ਸੁ ਆਪ ਮਹਾਨ'॥ ੨੫ ॥ 'ਕਹਾਂ ਭਯੋ?' ਤਬਿ ਸਤਿਗੁਰ ਬੂਝਸੋ , ਸੁਨਤਿ ਫਤੂਹੀ ਸਗਲ ਬਤਾਇ।'ਤੁਮ ਢਿਗ ਤੇ ਮੈਂ ਜਾਇ ਬਿਠਾਇਵ,ਰੇਸ਼ਮ ਡੋਰਾ ਗਯੋ ਲੰਘਾਇ।ਤਤਛਿਨ ਭਯੋ ਬਿਹਾਲ ਮਰਨ ਕੋ ਪਹਿਚ ਨਸੋ ਆਨਸੋ ਉਤਲਾਇ। ਜੋ ਚਿਤ ਚਹਹੁ ਜਿਵਾਇ ਲੇਹੁ ਪ੍ਰਭੂ!ਨਾਤੁਰ ਮਰਹਿ,ਨਹੀਂ ਬਿਲਮਾਇ'॥ ੨੬॥ ਸੁਨਿ ਸ਼੍ਰੀ

[1]ਘੋੜੇ ਉਤੇ। [2]ਉਸਨੂੰ। [3]ਛੇਤੀ ਕਰਕੇ ਉਸ ਨੂੰ ਫੜਦਾ ਹੀ ਰਹਿ ਗਿਆ ।

*ਪਾਃ-ਚਰਤ ਰਹਸੋ ਤਿਹ=ਉਸ (ਤੋਰੇ ਨੂੰ) ਨਿਗਲ ਗਿਆ।

ਹਰਿਗੋਵਿੰਦ ਚੰਦ ਗੁਰਅਪਨੇ ਹਾਥ ਬਿਠਾਵਨਿਕੀਨਿ।ਕਹਤਿ ਭਏ ਕਿਸ ਕਾਰਨ ਕਰਿ ਕੈ ਛੋਰਾ ਬਦਨ ਨਿਗਲ ਤੈਂ ਲੀਨਿ ?। ਜਿਮ ਨਿਗਲਜੋ ਤਿਮ ਉਗਲ ਤੁੰਡ ਤੇ ਸਾਵਧਾਨ ਬਨਿ ਕੈ ਬਲਪੀਨ'।ਇਮ ਭਨਤੇ ਤਤ-ਛਿਨ ਹੀ ਮਖ ਤੇ ਰੋਸ਼ਮ ਛੋਰ ਉਗਲ ਕਰਿ ਦੀਨਿ ॥੨੭॥ ਦੋਹਰਾ ॥ ਪਰਜੋ ਗੁਰੂ ਆਗੇ ਤਬਹਿ ਕੀਨਿ ਬਿਲੋਕਨ ਛੋਰ। ਰਿਦੈ ਢਤੂਹੀ ਬਿਸਮ ਕਰਿ ਰਹਜੋ ਜੁਗਲ ਕਰ ਜੋਰਿ ॥ ੨੮ ॥ 'ਸ਼੍ਰੀ ਸਤਿਗੁਰ ਸਮਰੱਥ ਤੁਮ ਸਭਿ ਬਿਧਿ ਸ਼ਕਤਿ ਬਿਸਾਲ। ਮਾਰਨ ਅਰੁ ਜੀਵਾਵਨੇ ਕਰਹੁ ਬਾਕ ਕੇ ਨਾਲ ॥ ੨੯ ॥ ਕਰਜੋ ਦੋਸ਼ ਸੋ ਬਖਸ਼ੀਏ ਲੀਜਹਿ ਬਾਜ਼ ਸੰਭਾਲ'। ਇਮ ਕਹਿ ਗਮਨਜੋ ਸਦਨ ਕੋ ਕਰਿ ਬੰਦਨ ਤਤਕਾਲ ॥ ੩੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਪੂਰਜ ਤਿੰਥੇ ਸਪਤਮ ਰਾਸੇ 'ਢਤੂਹੀ' ਪ੍ਰਸੰਗ ਬਰਨਨੰ ਨਾਮ ਦੋਕੋਨ ਸਸ਼ਠੀ ਅੰਸੁ ॥ ੫੯ ॥

੬੦. [ਸ਼੍ਰੀ ਕਰਤਾਰ ਪੁਰ ਆਏ]।

ਦੋਹਰਾ ॥ ਸ਼੍ਰੀ ਸਤਿਗੁਰ ਲੈ ਬਾਜ ਕੋ ਸੌਂਪਜੋ ਮੀਰ ਸ਼ਿਕਾਰ। ਖਾਨ ਪਾਨ ਕਰਿ ਕੈ ਭਲੇ ਬਿਸਰਾਮੇ ਸੁਖ ਧਾਰਿ ॥ ੧ ॥ ਨਿਸ਼ਾਨੀ ਛੰਦ ॥ ਨਿਸਾ ਬਿਤਾਈ ਸਤਿਗੁਰੂਕਰਿ ਸੌਚ ਸ਼ਨਾਨਾਤਿਮਰਬਿਨਾਸ਼ਿ ਪ੍ਰਕਾਸ਼ ਭਾ ਹੋਏ ਸਵਧਾਨਾ। ਖ਼ਸਤ੍ਰ ਸ਼ਸਤ੍ਰ ਪਹਿਰੇ ਪ੍ਰਭੂ ਹਯ ਨਿਕਟਿ ਮੰਗਾਯੋ। ਨਾਮ 'ਜਾਨ ਭਾਈ' ਧਰਜੋ ਨੀਕੇ ਉਰ ਭਾਯੋ ॥ ੨ ॥ ਭਏ ਅਰੂਢਨਿ ਸਤਿਗੁਰੂ ਧੌਂਸਾ ਧੁੰਕਾਰਾ। ਸਕਲ ਬਾਹਨੀ ਸੁਨਿ ਚਢੀ ਹੱਥਯਾਰਨਿ ਧਾਰ।ਗਮਨੇ ਮਾਰਗ ਮੈਂ ਤਬਹਿ ਅਰੁ ਕਰਤਿ ਅਖੇਰਾ। ਨਵੇ ਬਾਜ਼ ਕੋ ਛੋਰਤੇ ਪਿਖਿ ਲਵਾ[1] ਬਟੇਰਾ ॥ ੩ ॥ ਪੰਛੀ ਪਿਖਹਿੰ ਸੁਕਾਬ[2] ਕੋ ਛੋਰਹਿੰ ਤਿਹ ਪਾਛੇ। ਝਪਟਤਿ ਹੈ ਕਰਿ ਬੇਗ ਕੋ ਦਿਖਰਾਵਤਿ ਆਛੇ। ਸਨੈ ਸਨੈ ਮਗ ਮਹਿੰ ਚਲਤਿ ਇਮ ਕਰਤਿਬਿਲਾਸੈ। ਖੇਲਤਿ ਭਏ ਸ਼ਿਕਾਰ ਕੋ ਅਵਿਲੋਕ ਤਮਾਸ਼ੇ ॥ ੪ ॥ ਜਥਾ ਕ੍ਰਮ[3] ਮਗ ਉਲੰਘਤੇ ਸਲਿਤਾ ਤਟ ਆਏ। ਕਰਨਿ ਬਾਹਨੀ ਪਾਰ ਸਭਿ ਕੇਵਟ[4] ਸਮੁਦਾਏ। ਤਰਨੀ ਕੀਨਿ ਇਕੱਤ੍ਰ ਬਹੁ ਆਵਹਿ ਇਕ ਜਾਈ। ਸ਼ੁਭਟਨਿ ਸਹਿਤ ਪਵੰਗਮਨਿ ਦੇ ਪਾਰ ਲੰਘਾਈ ॥ ੫ ॥ ਹੋਤਿ ਕੁਲਾਹਲ ਘਾਟ ਪਰ ਭਰਿ ਪੂਰ ਚਲਾਵੈਂ[5]। ਜਾਇ ਉਤਾਰਤਿ ਪਾਰ ਤਟ ਪੁਨ ਤੂਰਨ ਲਜਾਵੈਂ। ਇਸ ਬਿਧਿ ਕੋਤਿਕ ਕਾਲ ਮਹਿੰ ਸਭਿ ਪਾਰ ਲੰਘਾਏ।ਸ਼੍ਰੀ ਹਰਿਗੋਵਿੰਦ ਹੇਤੁ ਪੁਨ ਤਰਨੀ ਸ਼ੁਭ ਲਜਾਏ॥੬॥ਹੁਤੀ ਨਵੀਨੀ ਦੀਰਘਾ ਬਹੁ ਰੰਗ ਲਗਾਏ। ਤੁਰਕੇਸ਼ੁਰ ਕੇ ਹੇਤੁ ਜੋ ਆਛੀ ਬਨਿਵਾਏ। ਉਰ ਪ੍ਰਸੰਨ ਗੁਰ ਕੋ ਕਰਨ

[1] ਇਕ ਨਿੱਕਾ ਪੰਛੀ [ਸੰਸ:, ਲਵ:]। [2] ਸੁਰਖਾਬ। [3] ਹੌਲੀ ਹੌਲੀ। [4] ਮਲਾਹ। [5] ਪੂਰ ਨੂੰ ਭਰਕੇ।

ਤਟ ਪਰ ਥਿਰ ਕਾਰੀ। ਹਾਥਿ ਜੋਰਿ ਕੈਵਟ ਤਬਹਿ ਇਮ ਥਿਨੈ ਉਚਾਰੀ॥ ੭॥ 'ਮਹਾਰਾਜ! ਸਭਿ ਬਾਹਨੀ ਹਮ ਪਾਰ ਲੰਘਾਈ। ਰਾਵਰ ਕੋਰ ਚਢਾਵਨੋ ਇਹੁ ਤਰਨੀ ਆਈ। ਦਿਨ ਸਾਰੇ ਮਹਿੰ ਪਾਰ ਕਰਿ ਅਬਿ ਆਪ ਚਢੀਜੈ।ਸਲਿਤਾ ਸਤਦ੍ਰਵ ਦੀਰਘਾ ਚਢਿ ਪਾਰ ਕਰੀਜੈ'॥੮॥ਸੁਨਿ ਕੈਵਟ ਕੀ ਥਿਨੈ ਕੋ ਉਠਿ ਚਲੇ ਕ੍ਰਿਪਾਲਾ। ਸੇਲ ਕਰਾਵਤਿ ਨੀਰ ਕੀ ਲੈ ਚਲੇ ਥਿਸਾਲਾ।ਉਰ ਪ੍ਰਸੰਨ ਸਤਿਗੁਰ ਕਰੇ ਗਨ ਦਰਬ ਦਿਵਾਏ।ਲੀਨਿ ਰਜਤ-ਪਨ ਪੰਚ ਸੈ ਕੈਵਟ ਹਰਖਾਏ ॥ ੯ ॥ ਉਤਰੇ ਪਾਰ ਕਰਾਰ[1] ਪਰ ਸਤਦ੍ਰਵ ਜਲ ਹੇਰੇ। ਸਕਲ ਬਾਹਨੀ ਰੁਚਿਰ ਥਲ ਕੀਨਸਿ ਜਹਿੰ ਡੇਰੇ।ਖਾਨ ਪਾਨ ਸਤਿਗੁਰ ਕਰੇ ਤਹਿੰ ਨਿਸਾ ਥਿਤਾਈ। ਭਈ ਪ੍ਰਾਤਿ ਕਰਿ ਸੌਚ ਕੋ ਮੱਜੇ ਗੋਸਾਈਂ ॥ ੧੦ ॥ ਬਸਤ੍ਰ ਸ਼ਸਤ੍ਰ ਕੋ ਪਹਿਰ ਕੈ ਆਰੂਢ਼ਿ ਤੁਰੰਗਾ। ਗਮਨ ਕੀਨਿ ਸਤਿਗੁਰੁ ਪ੍ਰਭੂ ਜਿਨ ਕੋ ਜਸੁ ਗੰਗਾ[2]।ਜਥਾ ਕਰਮ ਮਗ ਕੋ ਉਲੰਘ ਪਹੁੰਚੇ ਤਥਿ ਜਾਈ। ਸ਼੍ਰੀ ਕਰਤਾਰ ਪੁਰਾ ਜਹਾਂ ਗੁਰ ਰਚਨੋ ਬਨਾਈ ॥ ੧੧ ॥ ਸਰਥ ਜਹਾਂ ਪਰਵਾਰ ਹੈ ਗੁਰ ਕੋ ਹਿਤਕਾਰੀ। ਰਿਦੈ ਪ੍ਰਤੀਖਤਿ ਰਹਤਿ ਹੈ ਕਬਿ ਦਰਸ ਨਿਹਾਰੀ।ਥਨਿਤਾ, ਨੁਖਾ, ਸਪੁੱਤ੍ਰ ਬਸਿ ਅਰੁ ਪੌਤ੍ਰ ਅਛੈਹੈ।ਕਬਿ ਕਰਿਹੈਂ ਆਗਵਨ ਕੋ ਇਮ ਚਹਿਤ ਘਨੇਰੇ ॥੧੨॥ਗੁਰੂ ਦੂਰ ਪੁਰਿ ਤੇ ਹੁਤੇ ਧੌਂਸਾ ਧੁੰਕਾਰੇ। ਨਰਨ ਸੁਨੀ ਧੁਨਿ ਕਾਨ ਮਹਿੰ ਚਿਤ ਕੀਨਿ ਥਿਚਾਰੇ। ਨਿਸ਼ਚੈ ਕਰਿ ਆਗਵਨ ਗੁਰ ਬਡਿ ਆਨੰਦ ਰਾਚੇ। ਮਨੋ ਮੋਰ ਘਨਘੋਰ ਤੇ ਕਰਿ ਸ਼ੋਰ ਉਬਾਚੇ[3]॥੧੩॥ਇਤ ਉਤ ਦੌਰਤਿ ਨਰ ਫਿਰਹਿੰ ਕੋ ਕਾਂਹਿ ਸੁਨਾਵਹਿ। ਕਰਤਿ ਕੁਲਾਹਲ ਆਪ ਮਹਿੰ 'ਸ਼੍ਰੀ ਸਤਿਗੁਰ ਆਵਹਿੰ'। ਸਗਰੇ ਪੁਰਿ ਮਹਿੰ ਸੁਧ ਭਈ ਸਭਿ ਤਜਾਗਨੋ ਕਾਜਾ। ਤਤਪਰ ਇਕ ਗੁਰ ਦੇਖਿਬੇ ਰੱਯਤ ਨਿਜ ਰਾਜਾ[4] ॥ ੧੪ ॥ ਸ਼੍ਰੀ ਗੁਰਦਿੱਤਾ ਹਯ ਚਢਨੋ ਸੁਰਜ ਮਲ ਸੰਗਾ।ਤੇਗ ਬਹਾਦਰ ਤੁਰਤ ਚਢਿ ਮੰਗਵਾਇ ਤੁਰੰਗਾ। ਅਪਰ ਲੋਕ ਬਹੁ ਚਢਿ ਚਲੇ ਹੁਇ ਇਨਕੇ ਸਾਥਾ। ਲੈ ਪ੍ਰਸਾਦਿ ਮਨ ਭਾਵਤੇ ਅਵਿਲੋਕਨ ਨਾਥਾ ॥ ੧੫ ॥ ਆਇ ਅਗਾਊ ਗੁਰ ਮਿਲੇ ਪਗ ਪੰਕਜ ਬੰਦੇ। ਸ਼੍ਰੀ ਹਰਿਗੋਵਿੰਦ ਚੰਦ ਪਿਖਿ ਆਨੰਦ ਥਿਲੰਦੇ।ਕੁਸ਼ਲ ਪ੍ਰਸ਼ਨ ਕਰਿ ਸਭਿਨਿ ਸੋਂ ਆਗੇ ਪੁਨ ਚਾਲੇ। ਨਿਕਸੇ ਪੁਰਿ ਤੇ ਬ੍ਰਿੰਦ ਨਰ ਗਮਨੇ

[1]ਕਿਨਾਰ। [2]ਭਾਵ ਉੱਜਲ। [3]ਭਾਵ ਮੋਰ ਵਾਙੂੰ ਸ਼ਹਿਰ ਦੇ ਲੋਕ ਆਪੇ ਵਿਚ ਬੋਲ ਉਠੇ 'ਗੁਰੂ ਆਏ'। [4]ਜਿਵੇਂ ਰਈਅਤ ਆਪਣੇ ਰਾਜਾ ਨੂੰ (ਦੇਖਦੀ ਹੈ)।

ਪਗ ਨਾਲੇ[1] ॥ ੧੬ ॥ ਸੋ ਆਗੇ ਆਵਤਿ ਮਿਲੇ ਦੇ ਭੇਟ ਅਗੋਰੇ। ਚਰਨ ਸਰੋਜਨ ਪਰਸਤੇ ਧਰਿ ਮੋਦ ਘਨੇਰੇ।ਸਭਿ ਸੋਂ ਸਤਿਗੁਰ ਬੋਲ ਕਰਿ ਪ੍ਰਿਯ ਬਾਕ ਬਿਸਾਲੇ। ਚਲੇ ਅਗਾਰੀ ਕੋ ਪ੍ਰਭੂ ਬਡ ਸ਼ੋਭਾ ਨਾਲੇ ॥ ੧੭ ॥ ਸੈਨਾ ਸਭਿ ਪਸ਼ਚਾਤ ਕਰਿ ਏਕਲ ਹੁਇ ਆਗੇ। ਧਰਿ ਧਰਿ ਪਹੁੰਚਹਿੰ ਪ੍ਰੇਮ ਜੋ ਪਗ ਪੰਕਜ ਲਾਗੇ। ਆਇ ਪ੍ਰਵੇਸ਼ੇ ਪੁਰੀ ਦਰ ਜਨੁ ਉਦਨੋ ਸੁ ਚੰਦੂ ।ਨਿਜ ਦਰ ਦਰ ਦਾਰਾ ਖਰੀ, ਲੈ ਮਾਲ ਬਿਲੰਦੂ[2] ॥ ੧੮ ॥ ਪਹਿਰਾਵਤਿ ਗੁਰ ਕੋ ਗਰੇ, ਗਨ ਪੁਸ਼ਪ ਵਸਾਵੈਂ। ਬਾਰ ਬਾਰ ਕਰਿ ਆਰਤੀ ਸਨਮੁਖ ਦਰ-ਸਾਵੈਂ। ਬਲਿਹਾਰੀ ਹੁਇ ਪ੍ਰੇਮ ਸੋਂ ਗੁਰ* ਮੂਰਤ ਹੇਰੈਂ। ਸੁਨੀ ਲਰਾਈ ਤੁਰਕ ਗਨ ਕਰਿ ਢਤੇ ਘਨੇਰੇ॥੧੯॥ਸਾਦਰ ਸਭਿਨਿ ਬਿਲੋਕਤੇ ਬੋਲਤਿ ਕਿਹ ਸਾਥਾ। ਸਨੇ ਸਨੇ ਪੁਰਿ ਕੋ ਚਲਤਿ ਹਰਖਤਿ ਗੁਰ ਨਾਥਾ। ਦੇਤਿ ਮੋਦ ਕੋ ਪੁਰਿ ਜਨਨਿ, ਬੂਝਤਿ ਸੁਖ ਸ਼ਾਂਤੀ।ਇਮ ਪ੍ਰਾਪਤਿ ਅਪਨੇ ਮਹਲ ਪਹੁੰਚੇ ਰਿਪੁ ਘਾਤੀ ॥੨੦॥ ਸ਼੍ਰੀ ਗਿਰੰਥ ਸਾਹਿਬ ਜਹਾਂ ਤਹਿੰ ਪੁਰਬ ਆਏ। ਧ੍ਰਿ ਪ੍ਰਸਾਦਿ ਦਰਸ਼ਨ ਕਰਨੋ ਨਿਜ ਸੀਸ ਨਿਵਾਏ। ਸੁਨੇ ਸ਼ਬਦ ਭਇ ਪੰਚ ਤਹਿੰ ਥਿਰ ਕੇਤਿਕ ਕਾਲਾ। ਪੁਰਿ ਜਨ ਬੈਠੇ ਸਗਲ ਗਨ ਪਿਖਿ ਅਨੰਦ ਬਿਸਾਲਾ ॥ ੨੧ ॥ ਹਾਥ ਜੋਰਿ ਬੂਝਨ ਕਰੇ 'ਰਨ ਭਯੋ ਘਨੇਰਾ। ਰਹੀ ਸ਼ੋਯ ਤਨੁ ਆਪ ਕੇ ਪ੍ਰਭੁ ਜੀ!ਤਿਸ ਬੇਰਾ'। ਬਿਧੀਚੰਦ ਭਇ ਸਭਿ ਕਹੀ ਜਿਮ ਤੁਰਕ ਖਪਾਏ।'ਸ਼ਲਭਾ'[3]† ਸਮ ਅਨਗਿਨਤ ਹੀ ਰਿਪੁ ਚਢਿ ਕਰਿ ਧਾਏ ॥ ੨੨ ॥ ਸ਼੍ਰੀ ਨਾਨਕ ਕੀ ਕ੍ਰਿਪਾ ਤੇ ਜਾਨੇ ਕੁਛ ਨਾਂਹੀ।ਸੁਗਮ ਹਤੇ ਰਿਪੁ ਪ੍ਰਥਲ ਜੇ ਰਾਖੇ ਰਣ ਮਾਂਹੀ।ਢਤੇ ਗੁਰੂ ਕੀ ਥਡ ਭਈ ਜਗ ਮਹਿੰ ਬਿਦਤਾਈ। ਕੋ ਨ ਅਰਹਿ, ਅਰਿ ਗਨ ਮਰਹਿੰ, ਥਿਰਹਿੰ ਨ‡ ਸਮੁਹਾਈ ॥ ੨੩ ॥ ਭਾ ਅਚਰਜ ਸੁਨਿ ਸਭਿਨਿ ਕੇ ਕੰਪਨੋ ਭਇ ਸ਼ਾਹੁ।–ਮੇਰੋ ਭਖਤ ਨ ਛੀਨ ਲੇ–ਤ੍ਰਾਸਨੋ ਮਨ ਮਾਂਹੁ। ਕਾਬਲ ਬਲਖ ਬੁਖਾਰ ਲੌ ਬਡ ਧਾਂਕ ਉਠਾਈ। ਪਤਿਸ਼ਾਹਿਤਿ ਗਰਦਸ਼ ਕਰੀ[4]ਗੁਰ ਧੁਮ ਮਚਾਈ ॥੨੪॥ਜਹਿੰ ਕਹਿੰ ਕੇ ਸੂਬੇ ਡਰੇ–ਗੁਰ ਨਹਿੰ ਇਤ ਆਵਹਿੰ–। ਦਬਕੇ ਚਾਰਹੁੰ ਚੱਕ ਮਹਿੰ ਨਹਿੰ ਕੋ ਗਰਬਾਵਹਿ। ਨਿਜ ਨਿਜ ਸਵਧਾਨੀ ਕਰੇ, ਕੋ ਚਹਤਿ ਪਲਾਈ'। ਇੱਤਮਾਦਿਕ ਸਭਿ ਥਾਰਤਾ ਸੁਨਿ ਮੋਦ ਉਪਾਈ ॥੨੫॥ ਪੁਰਿ

[1]ਪੈਦਲ। [2]ਮਾਲਾ ਵੇਡ੍ਹੀਆਂ। [3]ਟਿੱਡੀ, ਮੋਕੜੀ। [ਸੰਸ:, ਸ਼ਲਭ]। [4]ਪਾਤਸ਼ਾਹੀ ਨੂੰ ਹਿੱਲਾ ਦਿੱਤਾ ਹੈ। *ਪਾ:–ਪ੍ਰਿਯ। †ਪਾ:–ਸ਼ੂਘਾ। ‡ਪਾ:–ਸੁ।

ਜਨ ਸੁਨਿ ਕਰਿ ਬਚ ਭਨਜੋ 'ਇਨ ਸਮ ਨਹਿੰ ਦੂਜਾ। ਜਿਨ ਕੀ ਦੇਵ ਅਦੇਵ ਮਿਲਿ ਠਾਨਤਿ ਪਗ ਪੂਜਾ। ਬੰਦਨੀਯ ਇਹ ਸਭਿਨਿ ਕੋ ਗੁਰ ਨਾਨਕ ਗਾਦੀ। ਸਕਲ ਜਗਤ ਜਿਨਕੋ ਨਿਮਹਿੰ, ਹਾਰੇ ਸਭਿ ਥਾਦੀ'॥੨੬॥ ਕੋਤਿਕ ਘਟਿਕਾ ਦਿਨ ਰਹਜੋ ਤਬਿ ਉਠੇ ਕ੍ਰਿਪਾਲਾ। ਪੁਰਿਜਨ ਕਰੇ ਬਿਸਰ ਜਨਾ ਪ੍ਰਿਯ ਭਾਖਿਬਿ ਸਾਲਾ। ਸੁੰਦਰ ਮੰਦਰ ਅੰਦਰੇ ਗੁਰ ਜਾਇ ਪ੍ਰਵੇਸ਼ੇ। ਮਰਵਾਹੀ ਅਰੁ ਨਾਨਕੀ ਉਰ ਅਨੰਦ ਵਿਸ਼ੇਸ਼ੇ ॥ ੨੭ ॥ ਪਗ ਪੰਕਜ ਗੁਰੁ ਕੇ ਲਗੀ ਮੂਰਤਿ ਪ੍ਰਿਯ ਹੋਰੀ। ਲੈ ਕਰਿ ਸ਼੍ਰੀ ਹਰਿਰਾਇ ਕੋ ਆਈ ਤਬਿ ਚੋਰੀ। ਧੀਰਮੱਲ ਕੇ ਸਹਿਤ ਹੀ ਗੁਰ ਚਰਨੀਂ ਲਾਏ। ਨੁਖਾ ਦੋਨਹੂੰ ਆਇ ਕਰਿ ਨਿਜ ਸੀਸ ਨਿਵਾਏ ॥ ੨੮ ॥ ਕਰਿ ਕਰਿ ਸਗਰੀ ਬੰਦਨਾ ਪਹੁੰਚੀ ਨਿਜ ਥਾਨੇ। ਬਰ ਪ੍ਰਯੰਕ ਪਰ ਗੁਰ ਥਿਰੇ ਸ਼ੁਭ ਥਾਕ ਥਖਾਨੇ। ਲਏ ਗੋਦ ਹਰਿਰਾਇ ਕੋ ਦੈ ਮੋਦ ਦੁਲਾਰੈਂ। ਧੀਰਮੱਲ ਬੈਠਜੋ ਨਿਕਟਿ ਤਿਸ ਓਰ ਨਿਹਾਰੈਂ ॥ ੨੯ ॥ ਸ੍ਰੀ ਗੁਰਦਿੱਤਾ ਢਿਗ ਥਿਰਜੋ ਕਰਿ ਲੋਚਨ ਨੀਚੇ। ਸੂਰਜਮਲ ਦਿਸ਼ਿ ਦੇਖਿ ਗੁਰ ਅੰਮ੍ਰਿਤ ਜਨੁ ਸੀਚੇ। ਤੇਗਬਹਾਦਰ ਦਹਿਨ ਦਿਸ਼ਿ ਇਕ ਰਸ ਬ੍ਰਿਤਿ ਜਾਂਹੀ। ਸਨਮਾਨਤਿ ਸਿਰ ਹਾਥ ਧਰਿ ਬਾਨੀ ਮ੍ਰਿਦੁ ਪ੍ਰਾਹੀ ॥ ੩੦ ॥ ਅਲੀਰਾਇ ਸਨਮੁਖ ਥਿਰਜੋ ਪਿਤ ਰੂਪ ਦਿਖੰਤੇ। ਕ੍ਰਿਪਾਦ੍ਰਿਸ਼ਟਿ ਪਰਵਾਰ ਪਰ ਸ਼੍ਰੀ ਗੁਰੂ ਕਰੰਤੇ। ਦਾਸ ਰੁ ਦਾਸੀ ਸਭਿਨਿ ਹੀ ਠਾਂਢੀ ਕਰ ਜੋਰੇ। ਦੇਖਿ ਅਨੰਦਤਿ ਉਰ ਕਰੇ ਰਸ ਪ੍ਰੇਮ ਸੁ ਬੋਰੇ'॥੩੧॥ ਪਰਿਵਾਰਤਿ ਪਰਵਾਰ ਤੇ ਦੈਘਰੀ ਬਿਤਾਈ। ਸ੍ਰੀ ਗੁਰਦਿੱਤੇ ਦਿਸ਼ਿ ਪਿਖਜੋ ਮ੍ਰਿਦੁ ਗਿਰਾ ਸੁਨਾਈ। 'ਬ੍ਰਿੰਦ ਮਸੰਦ ਬੁਲਾਇ ਢਿਗ ਬਾਹਿਰ ਥਿਰ ਹੁਜੈ। ਤ੍ਰਿਣ ਦਾਨਾ, ਖਾਨਾ ਭਲੇ ਜਿਮ ਸਭਿ ਕੋ ਪੂਜੈ' ॥੩੨॥ ਕਰਹੁ ਦਿਵਾਵਨ ਧੀਰ ਸੋਂ ਨਰ ਖਰੇ ਕਰੀਜੈ। ਜਥਾਜੋਗ ਸਭਿ ਸੈਨ ਕੀ ਨੀਕੇ ਸੁਧ ਲੀਜੈ'। ਸੂਰਜਮਲ ਅਲਿਰਾਇ ਤਬਿ ਉਠਿ ਬਾਹਿਰ ਆਇ। ਧੀਰਮੱਲ ਹਰਿਰਾਇ ਜੀ ਤਿਨ ਸੰਗ ਸਿਧਾਏ ॥ ੩੩ ॥ ਤੇਗਬਹਾਦਰ ਪੁਨ ਉਠੇ ਸਭਿ ਮਿਲਿ ਕੈ ਸੰਗਾਪਿਖਜੋ 'ਜਾਨਕਾਈ' ਭਲੇ ਬਡ ਬੇਗ ਤੁਰੰਗਾ। ਸੁੰਦਰ ਹੋਰਿ ਪ੍ਰਮੋਦ ਤੇ ਕਰ ਫੇਰਤਿ ਅੰਗਾ। ਮਨਹੁ ਚਿਤਰੇ ਲਿਖਿ ਕਰੀ ਮੂਰਤ ਸਰਬੰਗਾ* ॥

---

¹ਪ੍ਰੇਮ ਰਸ ਵਿਚ ਡੁੱਬੇ ਹੋਏ। ²ਪਹੁੰਚੇ। *ਇਥੇਂ ਅੱਗੇ ਇੱਕ ਛਾਪੇ ਦੇ ਨੁਸਖੇ ਵਿਚ ਹੇਠਲੀਆਂ ਦੋ ਤੁਕਾਂ ਵਾਧੂ ਹਨ ਬਾਕੀ ਲਿਖਤੀ ਨਸਖਿਆਂ ਵਿਚ ਇਹ ਨਹੀਂ ਮਿਲੀਆਂ।—ਚੰਦ ਮਇੰਦ ਪ੍ਰਕਾਸ਼ ਹੈ ਬਚ ਕਰਤੇ ਧੀਰਾ। ਭਗਤਿ ਗਜਾਨ ਵੈਰਾਗ ਮੈਂ ਹੈਂ ਗਹਿਰ ਗੰਭੀਰਾ।

੩੪ ॥ ਇਮ ਉਤਸਵ ਪੁਰਿ ਮਹਿੰ ਮਹਾਂ ਪਰਵਾਰ ਮਝਾਰਾ। ਦੀਪ ਮਾਲਿਕ[1] ਬਹੁ ਕਰੀ ਘਰ ਗਰੀ ਬਜਾਰਾ। ਅਤਿ ਅਨੰਦ ਸਭਿ ਮੈਂ ਭਯੋ ਜਿਮ ਰਾਵਣ ਮਾਰਾ। ਰਾਮਚੰਦ ਪੁਰਿ ਆਪਨੇ ਮਿਲਿ ਕਰਿ ਪਰਵਾਰਾ ॥ ੩੫ ॥ ਇਤਿ ਸ਼੍ਰੀ ਕੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੌ 'ਸ਼੍ਰੀ ਕਰਤਾਰ ਪੁਰ ਆਵਨ' ਪ੍ਰਸੰਗ ਵਰਨਨੰ ਨਾਮ ਸਸ਼ਟੀ ਅੰਸੂ ॥ ੬੦ ॥

੬੧. [ਕਰਤਾਰ ਪੁਰ ਦਰਬਾਰ]।

ਦੋਹਰਾ ॥ ਨਿਜ ਘਰ ਪੈਂਦੇ ਖਾਨ ਸੁਨਿ ਆਯੋ ਕਰਤਿ ਉਤਾਲ। ਬਿਧੀਚੰਦ ਕੋ ਮਿਲਤਿ ਭਾ ਕਰਿ ਸਲਾਮ ਤਤਕਾਲ ॥ ੧ ॥ ਨਿਸ਼ਾਨੀ ਛੰਦ॥ ਸਤਿ ਗੁਰ ਕੀ ਸੁਧ ਬੁਝਿ ਜਬਿ ਮੰਦਰ ਨਿਜ ਮਾਂਹੀ॥ਬੈਠਿ ਨਿਕਟ ਕਰਿ ਬਾਰਤਾ 'ਕਿਮ ਭੀ ਰਨ ਮਾਂਹੀ ?'। ਬਿਧੀਏ ਸਕਲ ਬਖਾਨ ਤਬਿ ਜਿਮ ਭਾ ਘਮਸਾਨਾ। 'ਤੁਰਕਾਨੀ ਬਹੁ ਬਾਹਿਨੀ ਧਰਿ ਆਯੁਧ ਨਾਨਾ ॥ ੨॥ ਆਇ ਪਰੀ ਅਧ ਜਾਮਨੀ ਗਨ ਛੁਟੀ ਤੁਫੰਗ॥ਪਹੁੰਚੇ ਸਤਿਗੁਰ ਸੂਰਮੇ ਕਰਿ ਤੇਜ ਤੁਰੰਗ॥ਲਰਤਿ ਭਏ ਮਿਲਿ ਆਪ ਮਹਿੰ ਤੋਮਰ ਤਰਵਾਰੈਂ॥ਨਹਿੰ ਤੁਰਕਨਿ ਤੇ ਕਛੁ ਸਰੀ ਇਹ ਸਮੁਖ ਪ੍ਰਹਾਰੈਂ ॥੩॥ ਨਿਸ ਮਹਿੰ ਮਰੇ ਸਹੱਸ੍ਰ ਬਹੁ ਪੁਨ ਭਯੋ ਪ੍ਰਕਾਸ਼ਾ। ਚਢੇ ਆਪ ਹਯ ਪਰ ਗੁਰੂ ਹਿਤ ਰਿਪੁਨਿ ਬਿਨਾਸ਼ਾ॥ਬਲੀ ਕਾਬਲੀ ਬੇਗ ਭਟ ਉਮਰਾਵ ਮਹਾਨਾ। ਦ੍ਵੰਦ ਜੁੱਧ ਕੀਨੋ ਮਹਾਂ ਗਹਿ ਹਾਥ ਕ੍ਰਿਪਾਨ॥੪॥ਸਤਿਗੁਰ ਖੜਗ ਪ੍ਰਹਾਰਿ ਕੈ ਰਾਖਜੋ ਬਿਚ ਖੇਤਾ। ਲਲਾਬੇਗ ਸਭਿ ਚਮੂੰ ਮੁਖਿ[1] ਆਯੋ ਰਣ ਹੇਤਾ। ਅਰਜੋ ਪ੍ਰਥਮ ਜੋਠਾ ਤਹਾਂ ਬਹੁ ਕਰਿ ਹੱਥਯਾਰਾ। ਘਿਰਜੋ ਤੁਰਕ ਗਨ ਮਹਿੰ ਬਲੀ ਬਹੁਤਿਨਿ ਮਿਲਿ ਮਾਰਾ ॥ ੫ ॥ ਪੁਨ ਗੁਰ ਗਮਨੇ ਸਮੁਖ ਤਿਹ ਸੈਂਘਰ ਬਡ ਠਾਨਾ। ਲਲਾਬੇਗ ਅਰੁ ਗੁਰੂ ਕੋ ਹੋਏ ਹਯ ਹਾਨਾ। ਸੋ ਭੀ ਲੀਨੋ ਮਾਰਿ ਕਰਿ ਸਭਿ ਚਮੂੰ ਪ੍ਰਹਾਰੀ। ਭਏ ਪਰਾਜੈ ਤੁਰਕ ਇਮ ਗੁਰ ਜੈ ਕਰਿ ਭਾਰੀ ॥ ੬ ॥ ਜਾਤੀ ਮਲਕ ਜਿ ਆਦਿ ਭਟ ਗਨ ਸ਼ਸਤ੍ਰ ਪ੍ਰਹਾਰੇ'। ਸੁਨਿ ਪੈਂਦੇ ਖਾਂ ਕਹਤਿ ਭਾ 'ਕਸ਼ਾ ਕਰੋਂ ਉਚਾਰੇ। ਮੈਂ ਹੋਤੋ ਜੋ ਰਣ ਬਿਖੈ ਬਲ ਕਰਤਿ ਘਨੇਰੇ। ਗੁਰ ਕੋ ਜਾਨਿ ਨ ਦੇਤਿ ਕਬਿ ਹਯ ਹਤਜੋ ਅਗੇਰੇ[2] ॥ ੭ ॥ ਕਸੋਂ ਜੋਠਾ ਚਲ ਹੋਇ ਹਤਿ ਮੈਂ ਬਨਤਿ ਸਹਾਈ। ਸਮਾਂ ਨ ਆਵੈ ਹਾਥ ਕਬਿ, ਕਸ਼ਾ ਕਹੌਂ ਸੁਨਾਈ॥ ਬਲ ਮੇਰੋ ਜਗ ਬਿਦਤ ਹੈ ਜਿਹ ਨਾਮ ਸੁਨੰਤੋ। ਭਾਜਤਿ ਸ਼ੱਤ੍ਰੁ ਬ੍ਰਿੰਦ ਤਿਤ ਨਹਿੰ ਠਹਿਰ ਸਕੇਤੋ॥੮॥ਤੀਰਨ ਸੋਂ ਬੇਧਤਿ ਘਨੇਂ ਗਹਿ ਫੇਰ ਕ੍ਰਿਪਾਨ॥ ਸੈਂਘਾਰਤਿ ਹੀ ਕਰਤਿ ਮੈਂ ਗੁਰ ਅੱਗੂ ਮਦਾਨ॥ਨਿਕਟਿ ਨ ਹੋਨੇਦੋ ਤ ਰਿਪੁ

[1] ਸਾਰੀ ਸੈਨਾ ਦਾ ਮੁਖੀਆ। [2] ਅਗੇ (ਗਿਆਂ) ਘੋੜਾ ਮਾਰਿਆ ਗਿਆ।

ਘਾਲਤਿ ਘਮਸਾਨਾ। ਕਸੋਂ ਜੇਠਾ,ਹਯ ਮਰਤਿ ਰਣ, ਕਸ਼ਾ ਕਰੋਂ ਬਖਾਨਾ' ॥ ੯ ॥ ਬਿਧੀਆ ਸੁਨਿ ਕੈ ਕਹਤਿ ਭਾ 'ਕਹਿੰ ਜਿਮ, ਹੈ ਤੈਸੇ। ਪਰ ਗੁਰ ਕੀ ਮਰਜ਼ੀ ਕਹਾਂ, ਲਖਿ ਸਕਿਯ ਨ ਕੈਸੇ'। ਇਮ ਨਿਸ ਮੈਂ ਕਰਿ ਬਾਰਤਾ ਮਿਲਿ ਕੈ ਸਭਿ ਸੰਗਾ।ਜਾਤੀ ਮਲਕ ਜਿ ਆਦਿ ਹੈਂ ਸੁਖ ਬਢ਼ਤਿ ਅੰਗਾ ॥ ੧੦ ॥ ਖਾਨ ਪਾਨ ਕਰਿ ਜਥਾ ਸੁਖ ਸਭਿ ਨਿਸ ਬਿਸਰਾਮੇ। ਅਨੰਦ ਕਰਤਿ ਘਰ ਘਰ ਬਿਖੈ ਲੈ ਸਤਿਗੁਰ ਨਾਮੇ। ਰਹੀ ਜਾਮ ਜਬਿ ਜਾਮਨੀ ਜਗ ਗੁਰ ਭਬਿ ਜਾਗੇ। ਸੌਚ ਸ਼ਨਾਨੇ ਬੈਠਿ ਪੁਨ ਧਜ਼ਾਨ ਸੁ ਰਸ ਪਾਗੇ ॥੧੧॥ ਆਸਾਵਾਰ ਸੁ ਰਾਗਿ ਧੁਨਿ ਗਾਵਤਿ ਸੁਨਿਯਤੇ। ਜਹਾਂ ਕਹਾਂ ਗੁਰ ਗਿਰਾ ਸਿਖ ਧਰਿ ਪ੍ਰੇਮ ਪਠੈਤੇ। ਲਘੁ ਦੁੰਦਭਿ ਨੌਬਤ ਬਜਤਿ ਅਨੰਦ ਉਪਜੇਤੀ। ਸੰਗ ਨਫੀਰੀ ਗੁਰ ਸਬਦਿ ਗਾਵਤਿ ਸੁਖਵੰਤੀ' ॥੧੨॥ ਬਰਖਾ ਸੁਧਾ ਮਨਿੰਦ ਹੈ ਧੁਨਿ ਸ਼੍ਰੀ ਗੁਰੁਬਾਨੀ। ਉਠੈ ਅਨੰਦਤਿ ਸੁਨਤਿ ਸਭਿ'ਸਤਿਨਾਮ'ਬਖਾਨੀ॥ਇਮਪ੍ਰਭਾਤਿ ਮੰਗਲ ਸਹਤ ਸ਼ੁਭ ਭਯੋ ਪ੍ਰਕਾਸ਼ਾ। ਭਾਟ ਨਕੀਬ ਉਚਾਰਤੇ ਗੁਰ ਕੋ ਜਸੁ ਰਾਸਾ ॥ ੧੩ ॥ 'ਪਾਤਸ਼ਾਹੁ ਸਾਚਾ ਜਗਤ ਹੁਇ ਅੰਤ ਸਹਾਈ। ਸੋਢੀ ਬੰਸ ਸਮੁੰਦ੍ਰ ਮਹਿੰ ਬਿਦਤੰ[1] ਨਿਸਰਾਈ[2]। ਦੇਗ਼ ਤੇਗ਼ ਪੁਰੋ ਧਨੀ ਬਡ ਛੀਲ ਬਿਸਾਲਾ। ਫਤੇ ਕਰਾਇ ਅਨਗਨ ਰਿਪੁਨਿ ਰਣ ਕਰਮ ਕਰਾਲਾ ॥ ੧੪ ॥ ਪੀਰੀ ਅਰੁ ਮੀਰੀ ਮਹਾਂ ਦੋਨੋ ਨਿਤ ਧਾਰੀ। ਧਰਤਾ ਦੋਨੋ ਖ਼ੜਗ ਕੋ ਦੋਨਹੁੰ ਭੁਜ ਭਾਰੀ। ਰੱਖਯਕ ਦੋਨੋ ਲੋਕ ਕੋ ਦਾਸਨ ਸੁਖ ਦੇਤਾ। ਮੁਗਲਸਖਾਂ ਕੋ ਪ੍ਰਾਨ ਹਨਿ ਰਾਖਨੋ ਰਣ ਖੇਤਾ ॥ ੧੫ ॥ ਸਤਿਗੁਰ ਪਿਤ ਕੋ ਰਿਪੁ ਮਹਾਂ ਚੰਦੂ ਗਹਿ ਮਾਰਾ। ਅਬੁਦੁਲਖਾਂ ਸੁਤ ਸਖਾ ਜੁਤਿ[3]ਕਰਿ ਜੰਗ ਪ੍ਰਹਾਰਾ। ਬਲੀ ਕਾਬਲੀ ਬੋਗ ਕੋ ਸੰਘਾਰਕ ਬੀਰੰ। ਲਲ਼ਾਬੋਗ ਬਡ ਚਮੂੰ ਜੁਤਿ ਮਾਰਨੋ ਧਰਿ ਧੀਰੰ ॥ ੧੬ ॥ ਪਰੀ ਧਾਂਕ ਚਹੁੰ ਦਿਸ਼ਨਿ ਮਹਿੰ, ਕੰਪੇ ਗਨ ਰਾਜੇ। ਸੁਨਿ ਪ੍ਰਤਾਪ ਭਾਜਨਿ ਚਹਤਿ ਸਭਿ ਤਜਹਿ ਸਮਾਜੇ। ਦਿੱਲੀ ਲਵਪੁਰਿ ਆਦਿ ਗਢ ਤ੍ਰਾਸਤਿ ਧਰਿ ਲਾਜੋ।ਬਾਜੇ ਬਾਜੇ ਦਿਨ ਬਿਖੈ ਖੋਲਤਿ ਦਰਵਾਜੇ[4]॥੧੭॥ਸ਼ਾਹੁ ਜਹਾਂ ਭੈ ਧਾਰਿ ਕਰਿ ਰਣ ਤੇ ਚਿਤ ਟਾਰਾ। ਜਗ ਮਹਿੰ ਨਹਿ ਕੋ ਅਰਿ ਸਕਹਿ ਪਰਤਾਪ ਉਦਾਰਾ। ਕਰਾਮਾਤ ਕਾਮਲ ਬਲੀ ਸਭਿ ਮਾਨਹਿੰ ਆਨਾ।

[1]ਕਾਲ ਸੁਖਾਉਂਦੀ ਨਫੀਰੀ ਗੁਰ ਸ਼ਬਦ ਗਾ ਰਹੀ ਹੈ। [2]ਦੱਮਾਂ ਵਤ। [3]ਪੁੱਤ੍ਰ ਮਿੱਤ੍ਰਾਂ ਸਮੇਤ। [4]ਕਿਸੇ ਕਿਸੇ ਦਿਨ ਹੀ (ਕਿਲ੍ਹਿਆਂ ਦੇ) ਦਰਵਾਜੇ ਖੋਲ੍ਹਦੇ ਹਨ। [ਅ, ਬ੍ਰਾਅਕ]।

ਸਕਲ ਸੁਰਾਸੁਰ ਸਿਰ ਧਰਹਿੰ ਜਿਮ ਕਰਹਿੰ ਬਖਾਨਾ'॥੧੯॥ਜਸੁ ਕਰਤਾ[1] ਇੱਤਯਾਦਿ ਗੁਨ ਉਠਿ ਪ੍ਰਾਤਿ ਸੁਨਾਵੈਂ। ਸੈਖ ਸ਼ਬਦ ਚਹੁੰ ਓਰ ਤੇ ਪੁਰਿ ਬਿਖੈ ਉਠਾਵੈਂ।ਬਸਤ੍ਰ ਸ਼ਸਤ੍ਰ ਤਨ ਪਹਿਰ ਕਰਿ ਗੁਰ ਬਾਹਿਰ ਆਏ।ਬਰਣ ਬਰਣ ਕੋ ਫਰਸ਼ ਤਬਿ ਦੀਰਘ ਭਸਵਾਏ ॥ ੧੯ ॥ ਬਰ ਗਾਦੀ ਉਪਧਾਨ ਜੁਤਿ ਬੈਦਨ ਕਰਿ ਬੈਸੇ।ਚਮਰ ਚਲਾਚਲ ਢਰਤਿ ਹੈ ਦੁਤਿ ਹੰਸਨ ਜੈਸੇ। ਸੁਭਟ ਮਸੰਦ ਬਿਲੰਦ ਜੋ ਚਲਿ ਕਰਿ ਤਬਿ ਆਏ। ਮੁਦਤਿ ਹੋਤਿ ਪੁਰਿ ਜਨ ਸਰਬ ਉਰ ਦਰਸ਼ਨ ਚਾਏ ॥੨੦॥ ਆਇ ਸਭਾ ਪੂਰਨ ਭਈ ਲੋਚਨ ਅਰਬਿੰਦਾ। ਬੈਦਤਿ ਬਿਕਸਤਿ ਦੇਖਤੇ ਰਵਿ ਹਰਿ ਗੋਵਿੰਦਾ। ਪੈਂਦੇ ਖਾਂ ਆਯੋ ਤਬਹਿ ਜੁਤਿ ਸਿਪਰ ਕ੍ਰਿਪਾਨ॥ਪਗ ਪੰਕਜ ਪਰ ਸਿਰ ਧਰਨੋ ਪਿਖਿ ਆਨੰਦ ਠਾਨ॥੨੧॥ਕੁਸ਼ਲ ਪ੍ਰਸ਼ਨ ਸਤਿਗੁਰ ਕਰਨੇ,ਕਰ ਜੋਰਿ ਬਖਾਨਾ[2]। 'ਮੈਂ ਰਾਵਰ ਕੀ ਕ੍ਰਿਪਾ ਤੇ ਸਦ ਹੀ ਸੁਖਸਾਨਾ[3]। ਸੈਯਰ ਭਯੋ ਬਿਲੰਦ ਹੀ ਨਹਿੰ ਮੋਹਿ ਬੁਲਾਵਾ । ਨਹਿੰ ਆਯੋ ਤਬਿ ਕਾਜ ਤਹਿੰ, ਨਿਸ਼ਫਲਤਾ ਪਾਵਾ' ॥ ੨੨ ॥ ਸੁਨਿ ਸਤਿਗੁਰ ਧੀਰਜ ਦਈ 'ਪੁਨ ਜੰਗ ਮਚੈਗੋ। ਤੁਮਰੋ ਕਾਮ ਤੂੰ ਆਇ ਹੈਂ, ਰਜ ਸ਼ੋਣ ਰਚੈਗੋ[4]'। ਭੁਸ਼ਨਿ ਹੋਯੋ ਖਾਨ ਤਬਿ ਨਹਿੰ ਬੋਲ ਸਕੰਤਾ । ਸਭਾ ਭਰੀ ਉਡਗਨ ਮਨਹੁੰ ਗੁਰ ਚੰਦ ਸੁਭੰਤਾ ॥ ੨੩ ॥ ਸੁਨਿ ਸੁਨਿ ਗੁਰ ਆਗਮਨਿ ਕੋ ਢਿਗ ਢਿਗ ਪੁਰਿ ਗ੍ਰਾਮੁ। ਉਤਲਾਵਤਿ ਪਹੁੰਚਤਿ ਪਿਖਨੋ ਦਰਸ਼ਨ ਅਭਿਰਾਮੁ। ਅਰਪਹਿੰ ਅਨਿਕ ਅਕੋਰ ਕੋ ਗਨ ਬੈਦਨ ਠਾਨੈਂ। ਪੁਰਿਯਤਿ ਹੈਂ ਗਨ ਕਾਮਨਾ ਸੁਖ ਹੋਇ ਮਹਾਨੈ ॥ ੨੪ ॥ ਕ੍ਰਿਪਾ ਦ੍ਰਿਸ਼ਟਿ ਸਭਿ ਪਰ ਕਰਹਿੰ ਹੁਇ ਧਨੀ ਕਿ ਰੰਕਾ। ਮਨਹੁੰ ਚਕੋਰਨਿ ਅਨੰਦ ਦੇ ਰਿਤੁ ਸਰਦ ਮਯੰਕਾ। ਹਯ ਲਜਾਵਨਿ ਕੀ ਬਾਰਤਾ ਪੁਰਿ ਜਨਨ ਸੁਨਾਈ । ਬਿਧੀਚੰਦ ਕੇ ਗੁਨ ਕਥੇ ਸੁਨਿ ਸਭਿ ਬਿਸਮਾਈ॥੨੫॥ਬਹੁ ਨਰ ਪਿਖਹਿੰ ਤੁਰੰਗ ਕੋ ਗੁਨ ਗਨ ਜਿਸ ਭਾਖੈ। 'ਉਚਿਤ ਹੁਤੋ ਸਤਿਗੁਰੂ ਕੋ ਆਯੋ ਅਭਿਲਾਖੈ'। ਚਾਰਹੁੰ ਪੁੱਤ੍ਰ ਸਮੇਤ ਗੁਰੁ ਅਸ ਉਪਮਾ ਪਾਈ।ਮੂਰਤਿ ਜਨੁ ਬੈਦਨਿ[5]ਧਰੀ ਬਿਧਿ ਨਿਕਟਿ[6]ਸੁਹਾਈ ॥ ੨੬ ॥ ਜਾਮ ਦਿਵਸ ਕੇ ਚਢੇ ਲਗਿ ਬਿਚ ਸਭਾ ਥਿਰੇ ਹੈਂ । ਜਥਾ ਮਨੋਰਥ ਜਿਨ ਧਰੇ ਤਿਮ ਪੂਰਨ ਕਰੇ ਹੈਂ । ਅੰਤਿ ਅਨੰਦ ਉਤਸਵ ਕਰਨੇ

---

[1]ਜਸ ਕਰਨ ਵਾਲੇ (ਨਕੀਬ ਆਦਿ)। [2]ਪੈਂਦੇ ਨੇ ਹੱਥ ਜੋੜਕੇ ਦੱਸੀ। [3]ਸਦਾ ਹੀ ਸੁਖ ਨਾਲ ਹਾਂ। [4]ਧੂੜੀ ਵਿਚ ਲਹੂ ਰਚੇਗਾ। [5]ਵੇਦਾਂ ਨੇ। [6]ਬ੍ਰਹਮਾ ਦੇ ਪਾਸ।

ਪੰਚਾਂਮ੍ਰਿਤ ਆਏ।ਹੋਤਿ ਭਈ ਅਰਦਾਸ ਤਬਿ ਸਭਿ ਮਹਿੰ ਬਰਤਾਏ॥੨੭॥ ਬਹੁਰ ਉਠੇ ਅੰਤਰ ਗਏ ਸਭਿ ਪੁੱਤ੍ਰ ਸਮੇਤਾ। ਬੈਠੇ ਬਡ਼ੇ ਪ੍ਰਯੰਕ ਪਰ ਜੋ ਰੁਚਿਰ ਨਿਕੇਤਾ। ਆਇ ਮੂਵਾਹੀ ਨਾਨਕੀ ਸੇਵਾ ਮਹਿੰ ਲਾਗੀ।ਦਾਸੀ ਦਈ ਹਟਾਇ ਸਭਿ ਅਤਿਸ਼ੈ ਅਨੁਰਾਗੀ ॥ ੨੮ ॥ ਥਾਲ ਪਰੋਸਨੋ ਆਪ ਹੀ ਬਿਧਿ ਬਿਬਿਧਿ ਅਹਾਰਾ। ਚੰਦਨ ਚੌਂਕੀ ਪਰ ਧਰਨੋ ਚਤੁਰਈ ਸੁਧਾਰਾ[1]'' ਚਾਮੀਕਰ ਕੇ ਪਾਤ੍ਰ ਸਭਿ ਸ਼ੋਭਤਿ ਧਰਿ ਆਗੇ। ਖਸ਼ਟ ਰਸਨਿ ਕੇ ਅਸਨ ਸ਼ੁਭ ਗੁਰ ਅਚਵਨਿ ਲਾਗੇ ॥ ੨੯ ॥ ਤ੍ਰਿਪਤਿ ਭਏ ਜਲ ਪਾਨ ਕਰਿ ਪੁਨ ਪਾਨ ਪਖਾਰੇ।ਤਿਮ ਹੀ ਚਾਰਹੁੰ ਪੁੱਤ੍ਰ ਤਹਿੰ ਅਚਿ ਲੀਨਿ ਅਹਾਰੇ।ਮਰਵਾਹੀ ਅਰੁ ਨਾਨਕੀ ਲੈ ਕੰਚਨ ਥਾਰਾ। ਅਚ ਕਰਿ ਸੀਤ ਪ੍ਰਸ਼ਾਦਿ ਕੋ ਉਰ ਆਨੰਦ ਧਾਰਾ ॥ ੩੦ ॥ ਪੁਨ ਸ਼੍ਰੀ ਹਰਿਗੋਵਿੰਦ ਗੁਰ ਥਿਰ ਹੋਇ ਪ੍ਰਯੰਕਾ। ਪੌਢਿ ਗਏ ਬਿੱਸ੍ਰਾਮ ਹਿਤ ਜਿਨ ਜਸੁ ਅਕਲੰਕਾ । ਭਈ ਸਪਤਮੀ ਰਾਸਿ ਅਬਿ ਪੂਰਨ ਇਸ ਥਾਨਾ। ਕਵਿ* ਸੰਤੋਖ ਸਿੰਘ ਬੰਦਨਾ ਧਰ ਕਰਿ ਉਰ ਧਯਾਨਾ ॥ ੩੧ ॥ †ਦੋਹਰਾ ॥ ਤੀਰ ਬਿਪਾਸਾ ਕੇ ਨਿਕਟਿ ਸ਼੍ਰੀ ਬਰ ਪੁਰਿ ਕਰਤਾਰ। ਤਹਾਂ ਬਿਰਾਜੈਂ ਸਤਿਗੁਰੂ ਸੋਢਿਬੰਸ ਅਵਿਤਾਰ ॥ ੩੨ ॥ ਜਾਮ ਰਹੀ ਜਬਿ ਜਾਮਨੀ ਕੀਨਸਿ ਸੌਚ ਸ਼ਨਾਨ।ਨਿਜਾਨੰਦ ਸ਼੍ਰੀ ਸਤਿਗੁਰੂ ਹ੍ਵੈ ਹੈਂ ਅੰਤਰ ਧਯਾਨ ॥ ੩੩ ॥ ਚੌਪਈ ॥ ਜੋ ਇਹੁ ਕਥਾ ਸੁਨੈ ਧਰਿ ਧਯਾਨ। ਗੁਰ ਸਿੱਖੀ ਪ੍ਰਾਪਤਿ ਹ੍ਵੈ ਨਾਮ। ਬਾਨੀ ਪਢੈ ਪ੍ਰੀਤਿ ਮਨ ਲਾਇ। ਸ਼੍ਰੀ ਨਾਨਕ ਜੀ ਸਦਾ ਸਹਾਇ ॥ ੩੪ ॥ ਪੂਰਨ ਹੋਯੋ ਕਥਾ ਪ੍ਰਸੰਗ। ਸਤਿਗੁਰ ਕੋ ਜਸੁ ਬਢਨੋ ਉਤੰਗ। ਕਵਿ ਸੰਤੋਖ ਸਿੰਘ ਕੀਨਿ ਉਚਾਰ।ਬਾਰ ਬਾਰ ਜਾਵੈ ਬਲਿ-ਹਾਰ ॥੩੫॥ ‡ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ ਸ਼੍ਰੀ ਸਤਿਗੁਰ ਖਸਟਮ ਪਾਤਸ਼ਾਹ ਸ਼੍ਰੀ ਹਰਿਗੋਵਿੰਦ ਜੀ ਕਾਈ ਬਿਧੀ ਚੰਦ ਨੂੰ ਭੇਜ ਕਰ ਤੁਰਕੇਸਰ ਤੇ ਜਗ ਹੱਥ ਮੰਗਵਾਵਨ ਪੁਨਾ ਲਲਾਚੋਲ ਦਾ ਲੁੱਟ ਕਾਈ ਰੁਪੈ ਹੱਥਾ ਸ਼੍ਰੀ ਸਤਿਗੁਰ ਜੀ ਕੀ ਜੀਤ ਭਈ ਕਵਿ ਸੰਤੋਖ ਸਿੰਘ ਬਿਰਚਤਾਯਾ ਕਾਖਾਯਾਂ ਨਾਮ ਏਕਸ਼ਟਮੀ ਅੰਸੂ ॥ ੬੧ ॥

॥ ਸੱਤਵੀਂ ਰਾਸ ਸੰਪੂਰਣ ਹੋਈ ॥

---

[1]ਸਿਆਣਪ ਨਾਲ ਸੁਧਾਰ ਕੇ। *ਪਾ:—ਕਰਿ।

†ਅੰਕ ੩੧ ਤੋਂ ੩੫ ਤਕ ਦਾ ਪਾਠ ਆਮ ਲਿਖਤੀ ਨੁਸਖਿਆਂ ਵਿਚ ਨਹੀਂ ਮਿਲਦਾ।

‡੧੯੧੯ ਦੇ ਪੁਰਾਣੇ ਲਿ: ਨੁਸਖੇ ਵਿਚ ਪਾਠ ਐਉਂ ਹੈ:—'ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਪਤਮ ਰਾਸੇ ਸ਼੍ਰੀ ਸਤਿਗੁਰ ਬਿਲਾਸ ਬਰਨਨੰ ਕਵਿ ਸੰਤੋਖ ਸਿੰਘ ਬਿਰਚਤਾਯਾਂ ਭਾਖਾਯਾਂ ਨਾਮ ਏਕ ਸ਼ਸ਼ਟੀ ਅੰਸੂ ॥ ੬੧ ॥ ਸਪਤਮ ਰਾਸ ਸੰਪੂਰਨੰ ਮਸਤ ਸ਼ੁਭ ਮਸਤ ॥' ਅਕਸਰ ਲਿਖਤੀ ਨੁਸਖਿਆਂ ਦਾ ਪਾਠ ਇਹੋ ਹੈ। ਛਾਪੇ ਵਿਚ ਕਿਸੇ ਹੋਰ ਢਲੋਂ ਅਗਾਹੋਂ ਵਾਧਾ ਹੋਇਆ ਜਾਪਦਾ ਹੈ।

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਨੌਵੀਂ

ਭਾਸ਼ਾ ਵਿਭਾਗ, ਪੰਜਾਬ

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਨੌਵੀਂ

(ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ - ਜਿਲਦ ੯)

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ ਜੀ

ਕ੍ਰਿਤ

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

[ਰਾਸਿ ਅਠਵੀਂ, ਨੌਵੀਂ ਸਾਰੀ ਤੇ ਦਸਵੀਂ ਜਾਰੀ]

ਮੰਗਲਾਂ ਦੀ ਭਾਵਾਰਥ ਪ੍ਰਕਾਸ਼ਨੀ ਟੀਕਾ

ਅਤੇ ਸ਼ੇਸ਼

ਪ੍ਰਯਾਵਾਂ ਤੇ ਉੱਧਾਰਾਂ ਸਮੇਤ ।

ਸੰਪਾਦਿਤ:-

ਪਦਮ ਭੂਸ਼ਨ ਭਾਈ ਸਾਹਿਬ ਡਾਕਟਰ ਵੀਰ ਸਿੰਘ ਜੀ

(ਕਰਤਾ 'ਕਲਗੀਧਰ ਚਮਤਕਾਰ')

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. IX (in Punjabi)

Kavi Churamani Bhai Santokh Singh
Editor : Bhai Vir Singh

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਨੌਵੀਂ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਸੰਪਾਦਨ : ਭਾਈ ਵੀਰ ਸਿੰਘ

© ਭਾਸ਼ਾ ਵਿਭਾਗ, ਪੰਜਾਬ
ਪਹਿਲੀ ਐਡੀਸ਼ਨ : 1991
ਦੂਜੀ ਐਡੀਸ਼ਨ : 2011
ਕਾਪੀਆਂ : 500
ਕੀਮਤ : 240/- ਰੁਪਏ

1120 – ਹ.ਪੁ. – 1578

ਪ੍ਰਕਾਸ਼ਕ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ
ਛਾਪਕ : ਚੇਤਨਾ ਪ੍ਰਿੰਟਿੰਗ ਪ੍ਰੈਸ, ਸ਼ਾਪ ਨੰ: 107, ਬਡਹੇੜੀ, ਸੈਕਟਰ 41-ਡੀ, ਚੰਡੀਗੜ੍ਹ
ਰਾਹੀਂ : ਕੰਟਰੋਲਰ, ਛਪਾਈ ਤੇ ਸਟੇਸ਼ਨਰੀ ਵਿਭਾਗ, ਪੰਜਾਬ

ਸੂਚੀ ਪੱਤ੍ਰ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ ਜਿਲਦ ੯.

ਪ੍ਰਸੰਗ	ਅਧ੍ਯਾ	ਪੰਨਾ
ਰਾਸ਼ਿ ਅੱਠਵੀਂ।		
ਮੰਗਲਾਬਿਧੀਚੰਦ ਆਦਿ ਕਥਾ।	੧	੩੩੦੭
ਬਿਧੀ ਚੰਦ ਦੀ ਆਦਿ ਕਥਾ।	੨	੩੩੧੫
ਬਿਧੀ ਚੰਦ।	੩	੩੩੧੯
ਬਿਧੀ ਚੰਦ। ਬਾਲੂ ਹਸਨਾ।	੪	੩੩੨੩
ਪੋਂਦੇ ਦਾ ਜਵਾਈ। ਸ੍ਰੀ ਤੇਗ ਬਹਾਦਰ ਵਿਆਹ ਆਰੰਭ।	੫	੩੩੨੬
ਸ੍ਰੀ ਤੇਗ ਬਹਾਦੁਰ ਵਿਆਹ।	੬	੩੩੩੦
ਸਿੱਖਾਂ ਦੀਆਂ ਉਪਹਾਰਾਂ।	੭	੩੩੩੪
ਪੋਂਦੇ ਨੂੰ ਬਖਸ਼ਿਸ਼ਾਂ।	੮	੩੩੩੭
ਪੋਂਦੇ ਦਾ ਜਵਾਈ। ਬਾਜ਼।	੯	੩੩੪੧
ਪੋਂਦਾ ਗੁਰੂ ਜੀ ਦੇ ਹਜ਼ੂਰ।	੧੦	੩੩੪੬
ਪੋਂਦੇ ਖਾਂ ਦੀ ਬੇਮੁਖਤਾ।	੧੧	੩੩੫੧
ਕੁਤਬ ਖਾਂ ਨਾਲ ਸਲਾਹ।	੧੨	੩੩੫੬
ਫਰਿਆਦ ਪੁਚਾਈ।	੧੩	੩੩੬੧
ਕਾਲੇ ਖਾਂ ਨੇ ਬੀੜਾ ਚੁਕਿਆ।	੧੪	੩੩੬੪
ਲਸ਼ਕਰ ਦੀ ਚੜ੍ਹਾਈ।	੧੫	੩੩੬੮
ਸੰਗਤਾਂ ਗੁਰੂ ਹਜ਼ੂਰ। ਤਸਵੀਰ ਚਿੱਤ੍ਰੀ। ਖੋਜਾ ਅਨਵਰ ਦੂਤ।	੧੬	੩੩੭੧
ਖੋਜਾ ਅਨਵਰ ਦੂਤ।	੧੭	੩੩੭੬
ਖੋਜੇ ਅਨਵਰ ਨੂੰ ਹਾਰ।	੧੮	੩੩੮੦
ਲਸ਼ਕਰ ਚੜ੍ਹ ਆਇਆ।	੧੯	੩੩੮੪
ਜੰਗ ਆਰੰਭ।	੨੦	੩੩੮੭
ਰਾਤ ਦਾ ਜੰਗ।	੨੧	੩੩੯੦
ਦਿਨ ਦਾ ਜੰਗ।	੨੨	੩੩੯੪
ਖੋਜਾ ਅਨਵਰ ਬੱਧ।	੨੩	੩੩੯੭
ਜੰਗ ਜਾਰੀ।	੨੪	੩੪੦੧
ਜੰਗ ਜਾਰੀ।	੨੫	੩੪੦੪
ਭਾਈ ਲੱਖੂ ਬੱਧ।	੨੬	੩੪੦੮
ਪੋਂਦੇ ਦਾ ਅੰਤ ਤੇ ਉਧਾਰ।	੨੭	੩੪੧੧
ਅਸਮਾਨ ਖਾਂ ਬੱਧ।	੨੮	੩੪੧੫
ਮਿਹਰਾ ਤੇ ਕੁਤਬਾ ਬੱਧ।	੨੯	੩੪੨੦
ਜੰਗ ਜਾਰੀ।	੩੦	੩੪੨੪
ਕਾਲੇ ਖਾਂ ਬੱਧ।	੩੧	੩੪੨੯
ਵਿਜਯਾ ਕੀਰਤਪੁਰ ਨੂੰ ਤਯਾਰੀ।	੩੨	੩੪੩੩
ਕੀਰਤਪੁਰ ਪੁੱਜੇ। ਬੁੱਢਣ ਸ਼ਾਹ।	੩੩	੩੪੩੬
ਬੁੱਢਣ ਸ਼ਾਹ ਪ੍ਰਲੋਕ। ਸ਼ਾਹ ਨੂੰ ਹਾਰ ਦੀ ਖੇਬਰ।	੩੪	੩੪੪੦
ਦੇਉ ਨਗਰ, ਸੁੰਦਰ ਸ਼ਾਹ।	੩੫	੩੪੪੪
ਸ੍ਰੀ ਗੁਰਦਿੱਤਾ ਜੀ ਨੇ ਮੋਈ ਗਊ ਜਿਵਾਈ।	੩੬	੩੪੪੮
ਸ੍ਰੀ ਗੁਰਦਿੱਤਾ ਜੀ ਦੇ ਸਮਾਉਣ ਦੀ ਤਿਆਰੀ।	੩੭	੩੪੫੧
ਬਾਬਾ ਗੁਰਦਿੱਤਾ ਪ੍ਰਲੋਕ।	੩੮	੩੪੫੪
ਧੀਰ ਮੱਲ ਦੀ ਕਠੋਰਤਾ।	੩੯	੩੪੫੮
ਰਾਇ ਜੋਧ ਆਦਿ ਦਾ ਆਉਣਾ।	੪੦	੩੪੬੧
ਸ੍ਰੀ ਹਰਿਰਾਇ ਜੀ ਨੂੰ ਦਸਤਾਰ ਬੰਦੀ।	੪੧	੩੪੬੪
ਕੀਰਤ ਪੁਰ ਦੀਪਮਾਲਾ।	੪੨	੩੪੬੭
ਸ੍ਰੀ ਤੇਗ ਬਹਾਦਰ ਗੰਭੀਰਤਾ।	੪੩	੩੪੭੦
ਬਿਧੀਚੰਦ ਸੁੰਦਰਸ਼ਾਹ ਪ੍ਰਲੋਕ।	੪੪	੩੪੭੪
ਸ੍ਰੀ ਹਰਿਰਾਇ ਜੀ ਦੇ ਜਾਮੇ ਨਾਲ ਅੜਕੇ ਫੁੱਲ ਟੁੱਟਾ	੪੫	੩੪੭੭
ਮਾਤਾ ਨਾਨਕੀ ਤੇ ਮਰਵਾਹੀ।	੪੬	੩੪੮੦
ਸ੍ਰੀ ਅਨੰਦ ਜੀ ਦੇ ਦਰਸ਼ਨ।	੪੭	੩੪੮੩

ਪ੍ਰਸੰਗ	ਅੰਸੂ	ਪੰਨਾ
ਬਾਬਕ ਰਬਾਬੀ ਪ੍ਰਲੋਕ ਗਮਨ।	੪੮	੩੪੮੮
ਜਾਤੀ ਮਲਕ ਪ੍ਰਤੀ ਉਪਦੇਸ਼।	੪੯	੩੪੯੧
ਜਾਤੀ ਮਲਕ ਪ੍ਰਲੋਕ। ਸੰਗਤ।	੫੦	੩੪੯੪
ਧੀਰ ਮਲ ਦਾ ਅਭਿਮਾਨ।	੫੧	੩੪੯੮
ਹੋਲੀ ਖੇਲਨਾ।	੫੨	੩੫੦੨
ਸ਼੍ਰੀਹਰਿਰਾਇ ਜੀ ਨੂੰ ਗੁਰਿਆਈ	੫੩	੩੫੦੫
ਸੂਰਜ ਮਲ ਤੇ ਮਾਤਾ ਮਰਵਾਹੀ	੫੪	੩੫੦੮
ਮਾਤਾ ਨਾਨਕੀ ਜੀ ਦੀ ਬਿਨਯ।	੫੫	੩੫੧੧
ਸ਼੍ਰੀ ਹਰਿਰਾਇ ਜੀ ਨੂੰ ਵਰ।	੫੬	੩੫੧੫
ਸ਼੍ਰੀ ਗੁਰੂ ਹਰ ਗੋਵਿੰਦ ਸਚਖੰਡ ਪਯਾਨ।	੫੭	੩੫੧੯
ਸੱਚ ਖੰਡ ਪ੍ਰਵੇਸ਼।	੫੮	੩੫੨੨
ਸਰੀਰ ਦਾ ਸਸਕਾਰ।	੫੯	੩੫੨੫
ਭਾਈ ਭਗਤੂ, ਭਾਈ ਫੇਰੂ।	੬੦	੩੫੨੯

ਰਾਸ਼ਿ ਨੌਵੀਂ।

ਮੰਗਲ। ਸ੍ਰੀ ਹਰਿਰਾਇ ਨਿੱਤ ਕ੍ਰਿਯਾ।	੧	੩੫੩੫
ਪਾਤਸ਼ਾਹੀ ਲੋੜ। ਹਰੀੜ।	੨	੩੫੪੭
ਬਿੱਧਾਂ ਪੋਮਣ ਤੋਂ ਪ੍ਰਸ਼ਾਦਛਕਿਆ	੩	੩੫੫੧
ਅਜਗਰ ਮੁਕਤ ਕੀਤਾ।	੪	੩੫੫੬
ਭਾਈ ਗੋਂਦਾ ਧਨ ਨ ਮਗਨ।	੫	੩੫੬੧
ਸਿੱਖਾਂ ਨੂੰ ਉਪਦੇਸ਼।	੬	੩੫੬੫
ਰਾਜੇ ਹਾਥੀ ਮੰਗਣ ਆਏ।	੭	੩੫੬੯
ਭਗਤ ਭਗਵਾਨ।	੮	੩੫੭੨
ਸ਼ਾਹਜਹਾਂ ਬੀਮਾਰ ਤੇ ਸ਼ਾਹਜ਼ਾਦੇ ਆਕੀ।	੯	੩੫੭੭
ਸ਼ੁਜਅ ਮੁਹੰਮਦ ਤੇ ਚੜ੍ਹਾਈ।	੧੦	੩੫੮੦
ਮੁਰਾਦ ਬਖਸ਼ ਨਾਲ ਜੰਗ।	੧੧	੩੫੮੩
ਦਾਰਾ ਸ਼ਕੋਹ ਤੇ ਔਰੰਗਜ਼ੇਬ।	੧੨	੩੫੮੬

ਪ੍ਰਸੰਗ	ਅੰਸੂ	ਪੰਨਾ
ਸ਼ਾਹਜਹਾਂ ਨਜ਼ਰਬੰਦ। ਦਾਰਾ ਲੱਸਿਆ।	੧੩	੩੫੯੦
ਦਾਰੇ ਦਾ ਸ਼ੋਕ ਨਾਮਾ।	੧੪	੩੫੯੪
ਗੁਰੂ ਜੀ ਗੋਂਦਵਾਲੋਂ ਖਡੂਰ।	੧੫	੩੫੯੮
ਦਾਰਾ ਤੇ ਗੁਰੂ ਜੀ ਦਾ ਮੇਲ।	੧੬	੩੬੦੧
ਦਾਰਾ ਸ਼ਕੋਹ ਨੂੰ ਉਪਦੇਸ਼।	੧੭	੩੬੦੪
ਦਾਰਾ ਵਿਦਾ। ਨੂਰੰਗੇ ਨਾਲ ਜੰਗ।	੧੮	੩੬੦੮
ਦਾਰਾ ਤਕੀਏ ਵਿਚੋਂ ਕੈਦ।	੧੯	੩੬੧੪
ਦਾਰਾ ਸ਼ਕੋਹ ਦਾ ਕਤਲ।	੨੦	੩੬੧੭
ਸਰਮਦ।	੨੧	੩੬੨੧
ਸਰਮਦ—ਜਾਰੀ।	੨੨	੩੬੨੪
ਸਰਮਦ ਕਤਲ।	੨੩	੩੬੨੮
ਨੂਰੰਗੇ ਦਾ ਵੇਸ਼ਾਂ ਤੇ ਫਕੀਰਾਂ ਨਾਲ ਸਖਤ ਸਲੂਕ।	੨੪	੩੬੩੩
ਬੇਨਵਾ।	੨੫	੩੬੩੬
ਮਥੁਰਾ।	੨੬	੩੬੪੦
ਜੈ ਪੁਰਿ।	੨੭	੩੬੪੫
ਪੁਸ਼ਕਰ।	੨੮	੩੬੪੯
ਪੁਸ਼ਕਰ।	੨੯	੩੬੫੨
ਅਜਮੇਰ।	੩੦	੩੬੫੬
ਕਾਂਸ਼ੀ।	੩੧	੩੬੬੦
ਕਾਂਸ਼ੀ। ਹਿੰਦੂਆਂ ਦੀ ਗਿਰਾਵਟ।	੩੨	੩੬੬੪
ਮੁੱਲਾਂ ਕਾਜ਼ੀਆਂ ਨੂੰ ਗੁਰੂ ਜੀ ਬਾਬਤ ਪ੍ਰੇਰਨਾ।	੩੩	੩੬੬੭
ਨੂਰੰਗੇ ਦੀ ਸ਼ਤਿਗੁਰਾਂ ਨੂੰ ਚਿੱਠੀ।	੩੪	੩੬੭੦
ਸ਼ਾਹੀ ਦੂਤ ਗੁਰਾਂ ਪਾਸ ਆਯਾ।	੩੫	੩੬੭੪
ਦਿੱਲੀ ਜਾਣ ਹਿਤ ਵਿਚਾਰ।	੩੬	੩੬੭੮
ਸ੍ਰੀ ਰਾਮਰਾਇ ਦਿੱਲੀ ਪੁੱਜੇ।	੩੭	੩੬੮੨
ਸ੍ਰੀ ਰਾਮਰਾਇ ਕਰਾਮਾਤਾਂ ਦਿਖਾ-ਈਆਂ; ਮੋਯਾ ਬੱਕਰਾ ਜਿਵਾਯਾ।	੩੮	੩੬੮੫

ਪ੍ਰਸੰਗ	ਨੰਬਰ	ਪੰਨਾ
ਜ਼ਹਿਰੀਲੀ ਪੁਸ਼ਾਕ ਪਹਿਨੀ। ਖਾਣੇ ਦੇ ਫੁੱਲ ਬਣਾਏ।	੩੯	੩੬੯੦
ਖੂਹ ਤੇ ਬੈਠੇ। ਮੱਕੇ ਤੋਂ ਫਲ।	੪੦	੩੬੯੩
ਹਿਤੂ ਬੇਗਮ। ਪਦਮਨੀ।	੪੧	੩੬੯੭
ਦੋ ਚੰਦ। ਤੋਸ਼ੇ ਖਾਨੇ ਗਿਣੇ।	੪੨	੩੭੦੧
ਸ਼ੇਰ ਸ਼ਿਕਾਰ। ਬਾਜ਼ ਦਾ ਪੂਰਬ ਜਨਮ ਦੱਸਿਆ।	੪੩	੩੭੦੪
ਕਲਪ ਬਿਰਛ ਦੇ ਫਲ। ਕੋਸ ਕਾਲੇ ਕੀਤੇ। ਜਮਨਾ ਤੇ ਟੁਰੇ।	੪੪	੩੭੦੭
ਗਜ਼ੇ ਬੰਦ ਕੀਤੇ। ਮਸਤ ਹਾਥੀ ਤੇ ਚੜ੍ਹੇ।	੪੫	੩੭੧੧
ਨਿੰਦਕ ਦੀ ਜ਼ਬਾਨ ਬੰਦ। ਦਿਨੇ ਤਾਰੇ। ਬਾਜ਼ੀ ਜਿੱਤੀ।	੪੬	੩੭੧੪
ਮਰੀ ਹਟਾਈ। ਬੱਦਲਾਂ ਛਾਂ ਕੀਤੀ।	੪੭	੩੭੧੭
ਪ੍ਰਸੂਤਾ ਪੀੜਾ ਹਰੀ। ਉਜ਼ਬਕ ਢਹਾਇਆ।	੪੮	੩੭੨੧
ਅਲਾਦੀਨ ਦੀ ਮੌਤ। ਸੁਪਨਾ। ਥੋੜੀ ਜੋੜੀ। ਲੋਕਾਂਜਨ।	੪੯	੩੭੨੪
ਗਊ ਜਿਵਾਈ। ਤਸਬੀ ਦਾ ਚੋਰ ਦੱਸਿਆ। ਮੋਤੀ ਦਿੱਤਾ।	੫੦	੩੭੨੭
ਖਾਧਾ ਦੱਸਿਆ। ਖਟ ਰੁਤ ਮੇਵੇ। ਅੱਗ ਉੱਤੇ ਬਾਗ।	੫੧	੩੭੩੧
ਸਮੀਰ ਚਲਾਈ। ਸਮਾਧੀ। ਦਰਯਾਈ ਘੋੜਾ।	੫੨	੩੭੩੪
ਭੂਮ ਉੱਚੀ ਕਰਕੇ ਬੈਠੇ। ਸੁਜਨੀ ਹੇਠੋਂ ਪੱਤਰੇ ਕੱਢੇ।	੫੩	੩੭੩੮
ਜੰਦਰੇ ਖੋਲ੍ਹੇ। ਸ਼ਰਾਬ ਮਾਸ।	੫੪	੩੭੪੧
ਕਹਾਰਾਂ ਬਿਨਾਂ ਪਾਲਕੀ।	੫੫	੩੭੪੪
ਸਖਾਵਤ। ਸਾਹ ਨ ਸਾਹ।	੫੬	੩੭੪੮
ਮਿੱਟੀ ਮੁਸਲਮਾਨ ਕੀ।	੫੭	੩੭੫੧
ਗੁਰੂ ਜੀ ਨੇ ਪੁੱਤ੍ਰ ਤਜਾਗਿਆ।	੫੮	੩੭੫੫
ਗੁਰੂ ਜੀ ਨੇ ਦੋਵੇਂ ਪੁੱਤ੍ਰ ਕਿਵੇਂ ਅਗੇ ਕਦੇ ਪਰਖੇ ਸਨ।	੫੯	੩੭੫੯
ਸ਼੍ਰੀ ਰਾਮਰਾਇ ਲਾਹੌਰ ਨੂੰ।	੬੦	੩੭੬੩

ਰਾਸ਼ਿ ਦਸਵੀਂ

ਮੰਗਲ। ਸ਼੍ਰੀ ਗੁਰੂ ਹਰਿਰਾਇ ਜੀ ਕਰਤਾਰ ਪੁਰ ਆਏ।	੧	੩੭੬੭
ਕਰਤਾਰ ਪੁਰ ਵਸਾਉਣ ਦੀ ਆਦਿ ਕਥਾ।	੨	੩੭੭੫
ਕਰਤਾਰ ਪੁਰ ਦੀ ਕਥਾ।	੩	੩੭੭੮
ਭਾਈ ਭਗਤੂ।	੪	੩੭੮੨
ਕੋੜੇ ਤੇ ਮਰ੍ਹਾਜਕੇ ਰਾਹਕ।	੫	੩੭੮੬
,, ,,	੬	੩੭੮੯
,, ,,	੭	੩੭੯੨
ਜੋਤ ਪਿਰਾਣਾ ਬੱਧ।	੮	੩੭੯੬
ਮਰ੍ਹਾਜਕਿਆਂ ਦਾ ਵੱਸਣਾ।	੯	੩੭੯੯
ਗੌਰਾ ਜਨਮ। ਭਗਤੂ ਦੀ ਨਵੀਂ ਵਿਆਹੁਤਾ ਦਾ ਹਾਲ। ਜੱਸੇ ਦੀ ਬੋਲੀ।	੧੦	੩੮੦੪
ਜੱਸੇ ਦੀ ਮੌਤ। ਗੌਰੇ ਨੂੰ ੧੦੧ ਸ੍ਰਾਪ। ਗੁਰੂ ਜੀ ਕੀਰਤ ਪੁਰ ਆਏ।	੧੧	੩੮੦੮
ਸ਼੍ਰੀ ਗੁਰ ਨਿੱਤ ਬਿਵਹਾਰ।	੧੨	੩੮੧੨
ਗੁਰੂ ਜੀ ਦੇ ਮਹਿਲਾਂ ਦ ਡੇਰਾ ਤੁਰਕਾਂ ਦੇ ਘੇਰੇ ਵਿਚ।	੧੩	੩੮੧੬
ਗੌਰੇ ਦਾ ਤੁਰਕਾਂ ਨਾਲ ਜੰਗ।	੧੪	੩੮੧੯

ਰਾਸਿ ਅਠਵੀਂ ਦੱਲੀ

੧ ਓ ਸਤਿਗੁਰ ਪ੍ਰਸਾਦਿ ॥

ਸ਼੍ਰੀ ਵਾਹਿਗੁਰੂ ਜੀ ਕੀ ਫਤੇ ॥

ਅਥ ਅਸ਼ਟਮਿ ਰਾਸਿ ਕਥਨੰ ॥

ਅੰਸੂ ੧. [ਮੰਗਲ। ਬਿਧੀ ਚੰਦ ਦੀ ਆਦਿ ਕਥਾ]

੧. ਇਸ਼ਟ ਦੇਵ—ਅਕਾਲ ਪੁਰਖ ਦਾ—ਮੰਗਲ।

ਦੋਹਰਾ ॥ ਜਿਸ ਬਿਨ ਜਾਨੇ ਬ੍ਰਿੰਦ ਦੁਖ, ਜਾਨੇ ਅਨੰਦ ਬਿਲੰਦ।
ਪਾਰਬ੍ਰਹਮ ਪਰਮਾਤਮਾ ਬੰਦੌਂ ਜੁਗ ਕਰ ਬੰਦਿ ॥੧॥

{ ਬਿਨ ਜਾਨੇ=ਬਿਨਾ ਜਾਣੇ, ਨਾਂ ਜਾਣਨ ਕਰਕੇ।
ਬਿਲੰਦ=ਵੱਡਾ, ਬਹੁਤ, ਉੱਚਾ। }

ਅਰਥ—ਜਿਸ ਨੂੰ ਨਾਂ ਜਾਣਨ ਕਰਕੇ ਸਾਰੇ ਦੁੱਖ (ਵਾਪਰਦੇ ਹਨ, ਪਰ ਜਿਸ ਦੇ) ਜਾਣਿਆਂ ਉੱਚਾ ਅਨੰਦ (ਪ੍ਰਾਪਤ) ਹੁੰਦਾ ਹੈ, (ਉਸ) ਪਾਰਬ੍ਰਹਮ ਪਰਮਾਤਮਾਂ ਨੂੰ ਦੋਵੇਂ ਹੱਥ ਜੋੜ ਕੇ ਨਮਸਕਾਰ ਕਰਦਾ ਹਾਂ।

ਭਾਵ—ਇੱਥੇ ਨਾਂ ਜਾਣਨਾ ਦੇ ਜਾਣਨਾ ਦਾ ਅਰਥ ਉਹ ਜਾਣਨਾ ਨਹੀਂ ਹੈ ਜੋ ਮਨ ਨੂੰ ਪ੍ਰਾਪਤ ਹੁੰਦਾ ਹੈ। ਜੋ ਇਸ ਗਿਆਨ ਦਾ ਖ਼ਿਆਲ ਹੋਵੇਗਾ ਸੋ ਦੇਸ਼ ਵਾਲਾ ਹੋਵੇਗਾ; ਦੇਸ਼, ਕਾਲ, ਨਿੰਤ ਵਾਲਾ ਹੋਵੇਗਾ; ਆਦਿ ਅੰਤ ਵਾਲਾ ਹੋਵੇਗਾ। ਇਸ ਗਿਆਨ ਦੇ ਗਿਆਨੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ 'ਪੜ੍ਹਿਆ' ਤਾਂ ਆਖਦੇ ਹਨ ਪਰ ਗਿਆਨੀ ਨਹੀਂ ਆਖਦੇ। ਵਾਦਜ ਗਿਆਨੀ ਨੂੰ ਇਹ 'ਉੱਚਾ ਸੁਖ' ਪ੍ਰਾਪਤ ਨਹੀਂ ਹੁੰਦਾ, ਜੋ ਮਨ ਬੁੱਧਿ ਦੇ ਟਿਕ ਜਾਣ 'ਸਿਧ' ਯਾ 'ਸੁਧ' ਦੁਆਰਾ ਅਨੁਭਵ ਵਿਚ ਜਾਕੇ, ਆਪੇ ਦੇ ਰਸ ਵਿੱਚ ਰਸੀਆ ਹੋਕੇ ਪ੍ਰਾਪਤ ਹੁੰਦਾ ਹੈ।

੨. 'ਕਵਿ-ਸੰਕੇਤ' ਮਿਰਯਾਦਾ ਦਾ ਮੰਗਲ।

ਕਬਿੱਤ—ਚੰਦ੍ਰਮਾਂ ਬਦਨ ਵਾਰੀ, ਉੱਜਲ ਰਦਨਵਾਰੀ, ਬਿਘਨ ਕਦਨ ਵਾਰੀ, ਦਾਤੀ ਹੈ ਸ਼ਰਨ ਕੀ। ਚੰਪਕ ਬਰਨ ਵਾਰੀ, ਕਵਿਤਾ ਬਰਨ ਵਾਰੀ, ਸੁਸ਼ਟ ਬਰਨ ਵਾਰੀ ਉਰ ਮੈਂ ਧਰਨਿ ਕੀ। ਕੁੰਡਲ ਕਰਨਿ ਵਾਰੀ, ਸੁਮਤਿ ਕਰਨਿ ਵਾਰੀ, ਕਮਲ ਕਰਨਿ ਵਾਰੀ, ਗਤੀ ਹੈ ਕਰਿਨਿ ਕੀ। ਲੋਚਨ ਹਰਨ ਵਾਰੀ, ਦਰਨਿ ਅਰਿਨਿ ਵਾਰੀ, ਦੋਸ਼ਨਿ ਹਰਿਨਿ ਵਾਰੀ ਮਹਿਮਾ ਚਰਨ ਕੀ।

ਦੋਹਰਾ ॥ ਭਵਾ, ਭੈ ਹਰਾ, ਭਵ ਭਰੀ, ਬਲੀ ਬਾਹੁ ਸਮ ਸ਼ੇਰ।
ਹਾਥ ਜੋਰਿ ਮਮ ਬੰਦਨਾ ਬਰ ਕਰਿ ਹਾ ਸ਼ਮਸ਼ੇਰ ॥੩॥

ਬਦਨ ਵਾਰੀ=ਮੁੱਖ ਵਾਲੀ। ਕਦਨ ਵਾਰੀ=ਕੱਟਣ ਵਾਲੀ।
ਬਰਨ ਵਾਰੀ=ਰੰਗ ਵਾਲੀ। ਬਰਨ ਵਾਰੀ=ਵਰਣਨ ਕਰਨ ਵਾਲੀ।
ਸੁਸ਼ਟ ਬਰਨ ਵਾਰੀ=ਸ਼ੁਭ ਗੁਣ ਦੇਣ ਵਾਲੀ। (ਅ) ਸ਼ੁਭ ਕੀਰਤੀ ਦੇਣ ਵਾਲੀ। (ਏ) ਸ਼ੁਭ ਵਰ ਦੇਣ ਵਾਲੀ। [ਸੁਸ਼ਟ=ਸ਼ੁਭ, ਭਲਾ। ਬਰਨ=ਗੁਣ, ਕੀਰਤੀ, ਵਰ। ਬਰ ਦਾ ਬਹੁ ਬਚਨ, ਬਰਨ। ਵਾਰੀ=ਵਾਲੀ, ਦਾਤੀ।]
ਕਰਣ ਵਾਰੀ=ਕੰਨਾਂ ਵਾਲੀ। ਕਰਨਿ ਵਾਰੀ=ਹੱਥਾਂ ਵਾਲੀ।
ਕਰਿਨਿ ਕੀ=ਹਥਣੀ ਦੀ, ਹਸਤਨੀ ਜੇਹੀ, ਹਾਥਣੀ ਵਾਂਙ।
ਲੋਚਨ ਹਰਨਿ ਵਾਰੀ=ਹਰਨ ਵਰਗੇ ਨੇਤ੍ਰਾਂ ਵਾਲੀ।
ਦਰਿਨ ਅਰਿਨਿ ਵਾਰੀ=ਵੈਰੀਆਂ ਨੂੰ ਦਲ ਮੁੱਟਣ ਵਾਲੀ।
ਦੋਸ਼ਨ ਹਰਿਨ ਵਾਰੀ ਮਹਿਮਾ ਚਰਨ ਕੀ=ਜਿਸ ਦੇ ਚਰਨਾ ਦੀ ਮਹਿਮਾ ਦੋਸ਼ਾਂ ਨੂੰ ਦੂਰ ਕਰਨ ਵਾਲੀ ਹੈ। ਭਵਾ=ਭਵਾਨੀ।
ਭਵ ਭਰੀ=ਪ੍ਰਤਾਪ ਦਾਤੀ, ਪ੍ਰਤਾਪ ਵਾਲੀ। [ਭਵ=ਪ੍ਰਤਾਪ+ਭਰੀ=ਦਾਤੀ, ਵਾਲੀ]। (ਅ) ਸੰਸਾਰ ਨੂੰ ਪਾਲਣ ਵਾਲੀ।
ਸਮ ਸ਼ੇਰ=ਸ਼ੇਰ ਵਤ।
ਬਰ ਕਰਿ ਹਾ ਸ਼ਮਸ਼ੇਰ=ਬਲ ਨਾਲ ਤਲਵਾਰ ਮਾਰਨ ਵਾਲੀ। (ਅ) ਸ਼ੇਰ ਵਤ ਬਲੀਆਂ ਨੂੰ ਨਾਸ਼ ਕਰਨ ਵਾਲੀ। ਜੇ ਇਹ ਅਰਥ ਕਰਾਂਗੇ ਤਾਂ 'ਬਲੀ ਬਾਹੁ ਸਮਸ਼ੇਰ' ਦਾ ਅਰਥ ਕਰਾਂਗੇ= ਬਾਹਾਂ ਦੇ ਬਲ ਨਾਲ ਤਲਵਾਰ ਚਲਾਉਣ ਵਾਲੀ।

ਅਰਥ—ਓਦ੍ਮਾ (ਵਰਗੇ) ਮੁੱਖ ਵਾਲੀ, ਚਿੱਟੇ ਦੰਦਾਂ ਵਾਲੀ, ਬਿਘਨਾਂ ਨੂੰ ਨਾਸ਼ ਕਰਨ ਵਾਲੀ (ਤੇ ਵਿੱਦਿਆ ਦੇ ਲੋੜਵੰਦਾਂ ਨੂੰ) ਸ਼ਰਨ ਦੇਣ ਵਾਲੀ ਹੈ; ਓਬੇ (ਵਰਗੇ ਚਿੱਟੇ) ਰੰਗ ਵਾਲੀ; ਕਵਿਤਾ ਕਥਨ ਕਰਨ ਵਾਲੀ (ਤੇ ਇਸ) ਸ਼ੁਭ ਗੁਣ ਨੂੰ ਦਿਲ ਵਿਚ ਧਾਰਨ ਕਰਾ ਦੇਣ ਵਾਲੀ; ਕੰਨਾਂ ਵਿਖੇ ਕੁੰਡਲਾਂ ਵਾਲੀ, ਦੰਗੀ ਬੁਧਿ ਦੇਣ ਵਾਲੀ, ਹੱਥਾਂ ਵਿਚ ਕਮਲ (ਧਾਰਨ ਕਰਨ) ਵਾਲੀ, (ਜਿਸ ਦੀ) ਚਾਲ ਹਾਥਣੀ ਵਾਂਗ (ਮੰਡੀਰ ਹੈ)। ਹਰਨ ਵਰਗੇ ਨੇਤ੍ਰਾਂ ਵਾਲੀ, ਵੈਰੀਆਂ ਨੂੰ ਦਲ ਮੁੱਟਣ ਵਾਲੀ (ਅਤੇ ਜਿਸਦੇ) ਚਰਨਾਂ ਦੀ ਮਹਿਮਾ (ਕਾਵਯ ਦੇ) ਦੋਸ਼ਾਂ ਨੂੰ ਨਾਸ਼ ਕਰਨ ਵਾਲੀ ਹੈ, (ਅਤੇ)

ਭੈ ਹਰਨ ਵਾਲੀ, ਪ੍ਰਤਾਪ ਦਾਤੀ (ਜਿਸ ਦੀਆਂ) ਬਾਹਾਂ ਸ਼ੇਰ ਵਤ ਬਲੀ ਹਨ ਤੇ ਜੋ ਬਲ ਨਾਲ ਤਲਵਾਰ ਚਲਾਉਣ ਵਾਲੀ ਹੈ (ਐਸੀ) ਭਵਾਨੀ (ਨੂੰ) ਦੋਵੇਂ ਹੱਥ ਜੋੜ ਕੇ ਮੇਰੀ ਬੰਦਨਾ ਹੈ।

ਭਾਵ—ਕਵਿੱਤ ਵਿਚ ਸਾਰੇ ਵਿਸ਼ੇਖਣ ਆਏ ਹਨ, ਵਿਸ਼ੇਸ਼ਜਪਦ 'ਭਵਾ' ਤੇ ਕ੍ਰਿਯਾਪਦ

'ਬੰਦਨਾ' ਅਰਥਾਤ 'ਨਮਸਕਾਰ ਹੋਵੇ', ਦੋਹੇ ਵਿਚ ਆਏ ਹਨ, ਇਸ ਕਰਕੇ ਕਬਿੱਤ ਤੇ ਦੋਹੇ ਦਾ ਅਰਥ ਇਕੱਠਾ ਕੀਤਿਆਂ ਹੀ ਤੁੱਲਦਾ ਹੈ।

ਕਵਿ ਜੀ ਨੇ ਕਬਿੱਤ ਵਿਚ ਮ੍ਰਿਦੁਲ ਗੁਣ ਕਥਨ ਕੀਤੇ ਹਨ ਤੇ ਦੋਹੇ ਵਿਚ ਬੀਰ ਰਸੀ ਗੁਣ ਕਹੇ ਹਨ। ਆਪ ਬੀਰ ਰਸੀ ਪੰਥ ਦੇ ਕਵਿ ਹੋਣ ਕਰਕੇ ਅਪਣੀ (Muse) ਸ਼ਾਰਦਾ ਵਿਚ "ਕੰਵਜ ਤੇ ਬੀਰਤਾ' ਦੋ ਦੇਵੇਂ ਗੁਣ ਦਰਸਾਉਂਦੇ ਹਨ। ਵਿਸ਼ੇਸ਼ ਵਿਚਾਰ ਲਈ ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧਯਾਯ ੧ ਅੰਕ ੨।

੩. ਇਸ਼੍ਟ ਗੁਰੂ—ਸ਼੍ਰੀ ਗੁਰੂ ਨਾਨਕ ਦੇਵ ਜੀ—ਮੰਗਲ।

ਸਰਬੋਤਮ ਜਨ ਸਰਬਦਾ ਸਰਬੋਪਰਿ ਜਸੁ ਚਾਰੁ॥
ਜਗ ਗੁਰ ਸ਼੍ਰੀ ਨਾਨਕ ਨਮੋ ਧਰਨੀ ਪਰ ਸਿਰ ਧਾਰਿ॥੪॥

ਸਰਬੋਤਮ=ਸਭਨਾਂ ਤੋਂ ਉੱਤਮ। ਜਿਨ੍ਹਾਂ ਦੇ ਤੁੱਲ ਕੋਈ ਨਾ ਹੋਵੇ।
ਸਰਬ ਦ=ਸਭ ਕੁਛ ਦੇ ਦਾਤੇ। ਭਾਵ ਕਾਮਨਾ ਧਾਰਕੇ ਸਿਮਰਨ ਵਾਲਿਆਂ ਦੀਆਂ ਕਾਮਨਾਂ ਪੂਰਨ ਕਰਨ ਵਾਲੇ ਤੇ ਨਿਹਕਾਮ ਭਗਤਾਂ ਨੂੰ ਮੋਖ ਦੇ ਦਾਤੇ ਹਨ।
ਸਰਬੋਪਰਿ=ਸਾਰਿਆਂ ਤੋਂ ਉੱਪਰ, ਭਾਵ ਸਭਨਾਂ ਨਾਲੋਂ ਉੱਚਾ।
ਚਾਰੁ=ਸੁੰਦਰ, ਉੱਜਲ। ਧਰਨੀ=ਧਰਤੀ, ਪ੍ਰਿਥਵੀ।
ਧਾਰਿ=ਧਰਕੇ, ਰੱਖ ਕੇ।

ਅਰਥ—ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਧਰਤੀ ਤੇ ਸਿਰ ਧਰ ਕੇ ਨਮਸਕਾਰ ਕਰਦਾ ਹਾਂ ਜੋ ਸਭ ਤੋਂ ਉੱਤਮ ਹਨ, ਦਯਾਂ ਨੂੰ ਸਾਰੇ (ਪਦਾਰਥਾਂ ਦੇ) ਦਾਤੇ ਹਨ, ਅਤੇ ਜਿਨ੍ਹਾਂ ਦਾ) ਉੱਜਲ ਜਸ ਸਾਰਿਆਂ (ਦੇ ਜਸ) ਨਾਲੋਂ ਉੱਚਾ ਹੋਕੇ (ਪਸਰ ਰਿਹਾ ਹੈ)।

ਭਾਵ—ਆਪਣੇ ਇਸ਼ਟ ਦੇਵ ਨੂੰ ਕਵੀ ਜੀ ਸਭ ਤੋਂ ਉੱਤਮ ਕਹਿੰਦੇ ਹਨ, ਤੇ ਉਨ੍ਹਾਂ ਦੇ ਜਸ ਨੂੰ ਸਾਰਿਆਂ ਤੋਂ ਉੱਪਰ ਭਾਵ ਸਾਰੀਆਂ ਕੀਰਤੀਆਂ ਵਾਲੀਆਂ ਮਹਾਨ ਵਜਕਤੀਆਂ ਤੋਂ ਉੱਪਰ (ਉੱਚਾ) ਕਹਿ ਰਹੇ ਹਨ। ਪਿਛਲੇ ਛੰਦ ਵਿਚ ਕਵੀ ਭਵਾਨੀ ਭੀ ਇਸ 'ਸਰਬ' ਪਦ ਵਿਚ ਆ ਗਈ ਹੈ, ਅਰਥਾਤ ਭਵਾਨੀ ਤੋਂ ਬੀ ਗੁਰੂ ਜੀ ਉਤਮ ਹਨ, ਅਰ ਉਸਦੇ ਜਸ ਨਾਲੋਂ ਆਪਦਾ ਜਸ ਬਹੁਤ ਉਚਾ ਹੈ, ਇਹ ਭਾਵ ਇਸ ਛੰਦ ਵਿਚੋਂ ਸਪਸ਼ਟ ਨਿਕਲ ਰਿਹਾ ਹੈ।

੪. ਇਸ਼੍ਟ ਗੁਰੂ—ਸ਼੍ਰੀ ਗੁਰੂ ਅੰਗਦ ਦੇਵ ਜੀ ਦਾ—ਮੰਗਲ।

ਸ਼੍ਰੀ ਅੰਗਦ ਰਵਿ ਗਯਾਨ ਕੇ ਤਿਮਰ ਬਿਕਾਰ ਬਿਨਾਸ਼।
ਪਦ ਅਰਵਿੰਦਨਿ ਬੰਦਨਾ, ਕੀਜਹਿ ਸੁਮਤਿ ਪ੍ਰਕਾਸ਼॥ ੫॥

ਅਰਥ—ਹੇ ਵਿਕਾਰਾਂ (ਰੂਪੀ) ਅੰਧੇਰੇ ਦੇ ਨਾਸ਼ ਕਰਨੇ ਵਾਲੇ ਗਯਾਨ (ਰੂਪੀ) ਸੂਰਜ ਸ਼੍ਰੀ (ਗੁਰ) ਅੰਗਦ (ਜੀਉ! ਆਪ ਜੀ ਦੇ ਪਵਿੱਤ੍ਰ) ਚਰਨਾਂ ਕਵਲਾਂ ਉਪਰ ਨਮਸਕਾਰ

(ਕਰਕੇ ਏਨਤੀ ਕਰਦਾ ਹਾਂ ਕਿ ਆਪ ਮੇਰੇ ਹਿਰਦੇ ਵਿਖੇ)ਇੱਸ਼ਟ ਬੁੱਧੀ ਦਾ ਪ੍ਰਕਾਸ਼ ਕਰਦਿਓ।

ਭਾਵ–ਪਿਛੇ ਅੰਕ ੨ ਵਿਚ ਭਵਾਨੀ ਨੂੰ 'ਮੁਮਤਿ ਕਰਨ ਵਾਰੀ' ਕਹਿ ਆਏ ਹਨ, ਏਥੇ ਫੇਰ ਅਪਣੇ ਇਸ਼ਟ ਵੱਲ ਤੋਂ 'ਕੀਜਹਿ ਸੁਮਤਿ ਪ੍ਰਕਾਸ਼' ਦੀ ਯਾਚਨਾ ਕਰ ਰਹੇ ਹਨ, ਜਿਸ ਤੋਂ ਸਪਸ਼ਟ ਹੈ ਕਿ ਮੁਮਤਿ ਦਾ ਦਾਤਾ ਅਪਣੇ ਦਾਤੇ ਨੂੰ ਮੰਨ ਰਹੇ ਤੇ ਬੋਲ ਉਨ੍ਹਾਂ ਅੱਗੇ ਅੱਡ ਰਹੇ ਹਨ, ਭਵਾਨੀ ਦਾ ਮੰਗਲ ਕਵੀ ਕੁਲ ਦੀ ਮਿਰਯਾਦਾ ਮਾਤ੍ਰ ਕਰਦੇ ਹਨ।

੫. ਇਸ਼੍ਟ ਗੁਰੂ–ਸ਼੍ਰੀ ਗੁਰੂ ਅਮਰਦਾਸ ਜੀ ਦਾ–ਮੰਗਲ।

ਸ਼੍ਰੀ ਸਤਿਗੁਰ ਬਰ ਅਮਰ ਜੀ ਭਗਤਿ ਗ੍ਯਾਨ ਦੇ ਦਾਨ।
ਜ਼ਾਹਰ ਕਰੇ ਜਹਾਨ ਜਨ ਨਮਸਕਾਰ ਤਿਨਿ ਠਾਨਿ ॥ ੬ ॥

ਬਰ=ਸ੍ਰੇਸ਼ਟ (ਅ) ਵਰਾਂ ਦੇ ਦਾਤੇ। ਜਨ=ਦਾਸ, ਜਨ। ਇਸ਼ਾਰਾ ਹੈ ਬਾਈ ਮੰਜੀਆਂ, ਪੀੜ੍ਹੇ ਤੇ ਪੰਘੂੜਿਆਂ ਅਰਥਾਤ ਬਖਸ਼ਿਸ਼ਾਂ ਵਾਲਿਆਂ ਵੱਲ। ਨਮਸਕਾਰ ਤਿਨ ਠਾਨਿ=ਤਿਨ੍ਹਾਂ ਨੂੰ ਨਮਸਕਾਰ ਕਰ, (ਅ) ਤਿਨ੍ਹਾਂ ਨੂੰ ਮੇਰੀ ਨਮਸਕਾਰ ਹੋਵੇ।

ਅਰਥ–ਸ਼੍ਰੀ ਸਤਿਗੁਰ ਅਮਰਦਾਸ ਜੀ ਜੋ ਸ੍ਰੇਸ਼ਟ (ਹਨ ਤੇ ਜਿਨ੍ਹਾਂ ਨੇ ਅਪਣੇ) ਦਾਸਾਂ ਨੂੰ ਭਗਤੀ ਤੇ ਗ੍ਯਾਨ ਦਾ ਦਾਨ ਦੇ ਕੇ ਜਗਤ ਵਿਖੇ ਪ੍ਰਸਿੱਧ ਕਰ ਦਿੱਤਾ ਤਿਨ੍ਹਾਂ ਨੂੰ (ਹੇ ਮਨ ਤੂੰ) ਨਮਸਕਾਰ ਕਰ।

੬. ਇਸ਼੍ਟ ਗੁਰੂ–ਸ਼੍ਰੀ ਗੁਰੂ ਰਾਮ ਦਾਸ ਜੀ ਦਾ–ਮੰਗਲ।

ਸੂਰਜ ਸੋਢੀ ਬੰਸ ਕੇ ਬਿਦਤਿ ਸਕਲ ਜਗ ਜੋਇ।
ਨਮੋ ਚਰਨ ਪਰਿ ਨਿਤ ਕਰੌਂ ਰਾਮਦਾਸ ਗੁਰ ਸੋਇ ॥ ੭ ॥

ਅਰਥ–ਸੂਰਜ ਬੰਸ ਦੇ ਸੋਢੀ (ਕੁਲ ਵਿਚੋਂ) ਜੋ ਸ਼੍ਰੀ ਗੁਰੂ ਰਾਮਦਾਸ ਜੀ ਸਾਰੇ ਜਗਤ ਵਿਚ (ਸੂਰਜ ਸਮਾਨ)ਵਿੱਦਤ ਹੈਨ,ਉਨ੍ਹਾਂ ਹੀ ਦੇ ਚਰਨਾਂ ਪਰ ਮੈਂ ਸਦਾ ਨਮਸਕਾਰ ਕਰਦਾ ਹਾਂ।

ਹੋਰ ਅਰਥ–੧. ਸੋਢੀ ਵੰਸ਼ ਦੇ ਸੂਰਜ ਜੋ (ਸਚਮੁਚ ਸੂਰਜ ਵਤ) ਸਾਰੇ ਜਗਤ ਵਿਚ ਵਿਦਤ ਹਨ, ਉਨ੍ਹਾਂ ਗੁਰੂ ਰਾਮਦਾਸ ਜੀ ਦੇ ਚਰਨਾਂ ਪਰ ਨਿਤ ਨਮਸਕਾਰ ਕਰਦਾ ਹਾਂ।

੭. ਇਸ਼੍ਟ ਗੁਰੂ–ਸ਼੍ਰੀ ਗੁਰੂ ਅਰਜਨ ਦੇਵ ਜੀ ਦਾ–ਮੰਗਲ।

ਅਜਰ ਜਰਨ, ਧੀਰਜ ਧਰਨਿ, ਤਾਰਨ ਜਨਨਿ ਜਹਾਜ*॥
ਨਮੋ ਚਰਨ ਅਰਵਿੰਦ ਕਉ ਸ਼੍ਰੀ ਅਰਜਨ ਸੁਖ ਸਾਜ†॥ ੮ ॥

*ਪਾ:–ਤ੍ਰਾਰਨ ਜਨ ਨਿਜ ਹਾਥ। †ਪਾ:–ਸੁਖ ਸਾਥ।

ਨਰ ਜਰਨਿ=ਅਸਹ ਦਸ਼ੁ=ਅਮਿੱਤ ਆਤਮ ਬਲ=ਨੂੰ ਜਰ ਲੈਣ ਵਾਲੇ। (ਅ) ਨਾ ਸਹੇ ਜਾ ਮੋੜਨ ਵਾਲੇ (ਖੇਦਾਂ ਨੂੰ) ਸਹਾਰ ਲੈਣ ਵਾਲੇ। ਜਨਨਿ=ਦਾਸਾਂ ਦੇ। ਦੁਖਸਾਜ=ਦੁਖਾਂ ਨੂੰ ਸਾਜਣ ਵਾਲੇ।

ਅਰਥ–ਅਮਿਤ ਆਤਮ ਬਲ ਨੂੰ ਜਰ ਲੈਣ ਵਾਲੇ, ਧੀਰਜ ਦੇ ਧਾਰਨ ਵਾਲੇ (ਆਪਣੇ) ਦਾਸਾਂ ਨੂੰ (ਭਵਸਾਗਰ ਤੋਂ) ਤਾਰਣ ਲਈ ਜੋ ਜਹਾਜ਼ (ਰੂਪ) ਹਨ, (ਐਸੇ) ਦੁਖਾਂ ਦੇ ਸਾਜਣ ਵਾਲੇ ਸ਼੍ਰੀ (ਸਤਿਗੁਰੂ) ਅਰਜਨ ਦੇਵ ਜੀ ਦੇ ਚਰਨਾਂ ਕਵਲਾਂ ਪਰ ਨਮਸਕਾਰ ਹੋਵੇ।

੮. ਇਸ਼ ਗੁਰੂ–ਸ਼੍ਰੀ ਗੁਰੂ ਹਰਿ ਗੋਬਿੰਦ ਜੀ –ਮੰਗਲ।

ਸ੍ਰੇਸ਼ਟ ਆਯੁਧ ਧਰਨਿ ਮਹਿ ਤੁਰਕਨਿ ਹਰਿਨਿ ਸਮਾਜ।
ਬੰਦਨ ਠਾਨੌਂ ਬੰਦਿ ਕਰ ਹਰਿਗੁਬਿੰਦ ਮਹਾਂਰਾਜ ॥੯॥

ਅਰਥ–(ਸ਼੍ਰੀ) ਗੁਰੂ ਹਰਿਗੋਬਿੰਦ ਜੀ ਮਹਾਰਾਜ, ਜੋ ਸ਼ਸਤ੍ਰ ਧਾਰਨ ਵਿਖੇ (ਸਭ ਤੋਂ) ਸ੍ਰੇਸ਼ਟ ਹਨ (ਤੇ) ਤੁਰਕਾਂ ਦੇ ਸਮਾਜ ਨੂੰ ਨਾਸ਼ ਕਰਨ ਵਾਲੇ ਹਨ (ਤਿਨ੍ਹਾਂ ਨੂੰ ਦੋਵੇਂ) ਹੱਥ ਜੋੜ ਕੇ ਨਮਸਕਾਰ ਕਰਦਾ ਹਾਂ।

੯. ਇਸ਼ ਗੁਰੂ–ਸ਼੍ਰੀ ਗੁਰੂ ਹਰਿਰਾਇ ਜੀ –ਮੰਗਲ।

ਦਾਤਾ ਭੋਗ ਰੁ ਮੋਖ ਕੇ ਦਾਸਨਿ ਸਦਾ ਸਹਾਇ।
ਨਮੋ ਨਮੋ ਪਗ ਕਮਲ ਕੋ ਸ਼੍ਰੀ ਸਤਿਗੁਰੁ ਹਰਿਰਾਇ॥੧੦॥

ਨਮੋ ਨਮੋ=ਨਮਸਕਾਰ ਹੋਵੇ, ਨਮਸਕਾਰ ਹੋਵੇ, ਭਾਵ ਬਾਰ ਬਾਰ ਨਮਸਕਾਰ ਹੋਵੇ।

ਅਰਥ–ਸ਼੍ਰੀ ਸਤਿਗੁਰੂ ਹਰਿ ਰਾਇ ਜੀ ਜੋ ਭੋਗ ਤੇ ਮੋਖ ਦੇ ਦਾਤਾ ਹਨ ਤੇ ਦਾਸਾਂ ਦੇ ਸਦਾ ਹੀ ਸਹਾਇਕ ਹਨ (ਤਿਨ੍ਹਾਂ ਦੇ) ਚਰਨਾਂ ਕਵਲਾਂ ਤੇ ਬਾਰ ਬਾਰ ਨਮਸਕਾਰ ਹੋਵੇ।

੧੦. ਇਸ਼ ਗੁਰੂ–ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ –ਮੰਗਲ।

ਬਾਲ ਅਵਸਥਾ ਗਯਾਨ ਘਨ, ਨਾਸ਼ਕ ਬਿਘਨ ਬਿਸਾਲ।
ਚਰਨ ਸਰੋਜਨਿ ਕੋ ਨਮੋ ਸ਼੍ਰੀ ਹਰਿ ਕ੍ਰਿਸ਼ਨ ਕ੍ਰਿਪਾਲ ॥੧੧॥

ਗਿਆਨ ਘਨ = ਇਕ ਰਸ ਗਿਆਨ, ਅਖਿਰਲ ਗਿਆਨ। ਪੂਰਨ ਗਯਾਨ। (ਅ) ਗਯਾਨ ਦੇ ਬੱਦਲ, ਗਯਾਨ ਦਾਤਾ। ਸਰੋਜਨਿ=ਕਵਲਾਂ।

ਅਰਥ–ਕ੍ਰਿਪਾਲੂ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਜੋ ਬਾਲ ਅਵਸਥਾ ਵਿਖੇ ਹੀ ਪੂਰਨ ਗਯਾਨ (ਦੇ ਮਾਲਿਕ ਹਨ) ਤੇ ਸਾਰੇ ਬਿਘਨਾਂ ਦੇ ਨਾਸ਼ ਕਰਤਾ ਹਨ, (ਉਨ੍ਹਾਂ ਦੇ) ਚਰਨ ਕਵਲਾਂ ਨੂੰ ਮੈਂ ਨਮਸਕਾਰ ਕਰਦਾ ਹਾਂ।

੧੧ ਇਸ਼੍ਟ ਗੁਰੂ–ਸ਼੍ਰੀ ਗੁਰੂ ਤੇਗ ਬਹਾਦਰ ਜੀ –**ਮੰਗਲ।**

ਤੇਗ ਬਹਾਦਰ ਸਤਿਗੁਰੂ ਹਾਦਰ ਜਹਿੰ ਸਿਮਰੰਤਿ।
ਪਗ ਪੰਕਜ ਪਰਣਾਮ ਲਿਹੁ ਪਰਮ ਰੂਪ ਭਗਵੰਤ ॥੧੨॥

ਅਰਥ–(ਹੇ ਸ਼੍ਰੀ) ਸਤਿਗੁਰੂ ਤੇਗ ਬਹਾਦਰ ਜੀਓ! ਜਿੱਥੇ (ਆਪ ਜੀ ਦੇ ਸੇਵਕ ਆਪ ਜੀ ਨੂੰ) ਸਿਮਰਦੇ ਹਨ (ਆਪ) ਹਾਜ਼ਰ ਹੁੰਦੇ ਹੋ। ਹੇ ਪਰਮ ਭਗਵੰਤ ਰੂਪ ਜੀਓ। (ਆਪਦੇ) ਚਰਨਾਂ ਕਵਲਾਂ ਤੇ (ਮੇਰੀ) ਨਮਸਕਾਰ ਸ੍ਵੀਕਾਰ ਕਰੋ।

੧੦. ਇਸ਼੍ਟ ਗੁਰੂ–ਸ਼੍ਰੀ ਗੁਰੂ ਗੋਵਿੰਦ ਸਿੰਘ ਜੀ –**ਮੰਗਲ।**

ਹਿੰਦੂ ਧਰਮ ਕੇ ਆਸਰਾ ਤੁਰਕਨਿ ਤੇਜ ਬਿਨਾਸ਼।
ਸ਼੍ਰੀ ਗੁਰ ਗੋਵਿੰਦ ਸਿੰਘ ਜੀ! ਨਮੋ ਚਰਨ ਕੇ ਪਾਸਿ ॥੧੩॥

ਅਰਥ–ਹੇ ਸ਼੍ਰੀ ਗੁਰੂ ਗੋਵਿੰਦ ਸਿੰਘ ਜੀਓ! ਹਿੰਦੂ ਧਰਮ ਦੇ ਆਸਰਾ ਤੇ ਤੁਰਕਾਂ ਦੇ ਤੇਜ ਦੇ ਨਾਸ਼ ਕਰਨ ਵਾਲੇ! (ਆਪਦੇ) ਚਰਨਾਂ (ਕਵਲਾਂ) ਦੇ ਉੱਤੇ ਮੇਰੀ ਨਮਸਕਾਰ ਹੈ।

[ਮੰਗਲ ਸਮਾਪਤਿ ਤੇ ਕਥਾ ਦਾ ਆਰੰਭ]

ਨਿਸਾਨੀ ਛੰਦ ॥ ਰਾਮਕੁਇਰ ਭਾਈ ਕਥਾ ਬਰਨੰਤਿ ਸੁਨਾਵੈ। ਸੁਨਹਿੰ ਸਿੰਘ ਚਿਤ ਚੌਂਪ ਸੋਂ ਮਨ ਮੋਦ ਉਪਾਵੈਂ। ਤ੍ਰਿਪਤਿ ਨ ਹੁਇਂ ਚਿਤ ਰੁਚਿ ਬਧਹਿ ਬੁਝਤਿ ਪੁਨ ਔਰੇ। ਸ਼੍ਰੀ ਹਰਿਗੋਵਿੰਦ ਕੀ ਕਥਾ ਸੁਰਨਿ ਸਿਰਮੌਰੈ॥ ੧੪॥ ਆਸਨ ਅਚਵਿ ਮੰਦਿਰ ਚਿਰੇ ਸਤਿਗੁਰ ਜਿਸ ਕਾਲਾ। ਮਰਵਾਹੀ ਅਰੁ ਨਾਨਕੀ ਢਿਗ ਸੇਵ ਬਿਸਾਲਾ। ਬੁਝਤਿ ਭੀ ਰਣ ਬਾਰਤਾ 'ਕਿਮ ਬਧਨੋ ਬਖੇਰਾ?। ਜਿਸ ਤੇ ਲਸ਼ਕਰ ਸ਼ਾਹੁ ਕੋ ਚੜ੍ਹਿ ਆਇ ਬਡੇਰਾ'॥੧੫॥ ਸੁਨਿ ਗੁਰ ਉਚਰਿ ਪ੍ਰਸੰਗ ਸਭਿ ਤਿਨ ਕੋ ਸਮੁਝਾਵਾ। 'ਬਧੀਚੰਦ ਬੁਧਿਵਾਨ ਬਡ ਹਯ ਤਹਿੰ ਤੇ ਲਯਾਵਾ। ਸ਼ਾਹ ਜਹਾਂ ਕੇ ਪ੍ਰਿਯ ਹੁਤੇ,ਰਹਿ ਬਨਿ ਕਰਿ ਘਾਸੀ।ਘਾਤ ਲਾਇ ਸੇਵਾ ਕਰਤਿ ਕੇਤਿਕ ਦਿਨ ਪਾਸੀ॥੧੬॥ ਦੁਰਗ ਦਿਵਾਰ ਢਹਾਇ ਕਰਿ ਲੈ ਆਇ ਤੁਰੰਗਾ।ਪੁਨ ਦੂਸਰ ਕੇ ਹਿਤ ਗਯੋ ਬਹੁ ਚਤੁਰ ਨਿਸ਼ੰਗਾ। ਖੋਜੀ ਬਨਿ ਸਭਿ ਦੇਖਿਤੇ ਦੀਵਾਰ ਢਹਾਯੋ। ਇਮ ਦੋਨੋ ਹਯ ਗਏ ਲਖਿ ਚਿਤ ਸ਼ਾਹੁ ਰਿਸਾਯੋ ॥ ੧੭॥ ਲਸ਼ਕਰ ਭੇਜਨੋ ਅਧਿਕ ਹੀ ਬਡ ਭਈ ਲਰਾਈ। ਤੁਰਕਾਨਾ ਬਹੁ ਖਪਿ ਗਯੋ ਹੈ ਕੈ ਸਮੁਹਾਈ'। ਸੁਨਿ ਬਿਸਮਾਨੀ ਨਾਨਕੀ 'ਅਸ ਚੋਰ ਬਿਸਾਲਾ। ਸੁਨਨੋ ਬਿਲੋਕਨੋ ਕਬਿ ਨਹੀਂ ਕਿਯ ਕਰਮ ਕਰਾਲਾ॥ ੧੮ ॥ ਸ਼ਾਹੁ ਹਯਨਿ ਨਰ ਗਨ ਪਿਖਤਿ, ਰਾਖੇ ਸਵਧਾਨਾ। ਸਭਿ ਕੋ ਛਲ ਕਰਿ ਪੁਰੀ ਤੇ ਲੈ ਆਇ ਕਿਕਾਨਾ। ਲੋਕ

ਹਜ਼ਾਰਹੁੰ ਬੀਚ ਤੇ ਕਾਰਜ ਕਰਿ ਆਵਾ। ਕਰਿ ਚੋਰੀ ਪੁਨ ਢਿਗ ਗਯੋ ਨਾਹਿੰ ਭਰਪਾਵਾ' ॥੧੯॥ ਸੁਨਿ ਕਰਿ ਸ਼੍ਰੀ ਸਤਿਗੁਰ ਕਹਯੋ 'ਬਲ ਬੁੱਧਿ ਬਡੇਰਾ। ਤਿਸ ਕੋ ਸਮ ਕੋ ਜਗਤ ਮਹਿੰ ਹਮ ਦੂਜੀ ਨ ਹੇਰਾ। ਚੋਰੀ ਕਰਿਬੇ ਚਾਤੁਰੀ ਐਸੀ ਉਪਜਾਵੈ। ਸੁਨਿਬੋ ਦੇਖਨ ਹਾਰ ਨਰ ਸਭਿ ਕੋ ਬਿਸਮਾਵੈ ॥ ੨੦ ॥ ਕਰੀ ਪ੍ਰਥਮ ਭੀ ਬਹੁਤ ਹੈ ਹਿਤ ਪਰ ਉਪਕਾਰ ਸਿੱਖ ਬਨਯੋ ਬਡ ਗੁਰਨਿ ਕੋ, ਰਣ ਸੂਰ ਉਦਾਰਾ"। ਕਹਤਿ ਨਾਨਕੀ 'ਹੇ ਪ੍ਰਭੂ! ਤਿਸੁ ਲੇਹੁ ਬੁਲਾਈ। ਕਿਮ ਕੀਨਸਿ ਦੁਸ਼ਕਰਮ ਕੋ ਤਿਮ ਦੇਹਿ ਸੁਨਾਈ' ॥ ੨੧ ॥ ਪਠਯੋ ਦਾਸ ਸ਼੍ਰੀ ਸਤਿਗੁਰੂ ਨਿਜ ਨਿਕਟਿ ਬੁਲਾਯੋ। ਆਇ ਕਰੀ ਤੁਰਿ ਬੰਦਨਾ ਨਿਜ ਸੀਸ ਨਿਵਾਯੋ। ਗੁਰ ਮਹਿਲਾ ਕੋ ਮਾਤ ਕਹਿ ਮਸਤਕ ਕੋ ਟੇਕਾ। ਆਗਯਾ ਲੇ ਬੈਠਯੋ ਜਬਹਿ ਕਹਿ ਜਲਧਿ ਬਿਬੇਕ ॥ ੨੨ ॥ 'ਕਹਹੁ ਆਪਨੇ ਕਰਮ ਕੋ ਜਿਮ ਪੂਰਬ ਆਯੋ। ਕਿਮ ਚੋਰੀ ਦੁਸ਼ਕਰ ਕਰੀ ਧਨ ਕੋ ਹਰਿ ਲਯਾਯੋ ?। ਕਹੁ ਪ੍ਰਸੰਗ ਸਭਿ ਫੇਰ ਤੇ ਇਹ ਸੁਨਿਬੋ ਚਾਹੈਂ"। ਬਿਧੀਚੰਦ ਤੁਰਿ ਜੋਰਿ ਕਰ ਉਚਰਯੋ ਗੁਰ ਪਾਹੈ ॥ ੨੩ ॥ 'ਪੂਰਬ ਤਸਕਰ ਕਰਮ ਕੋ ਮੈਂ ਕਰਤਿ ਘਨੇਰੇ। ਮਹਿਖੀ ਸੁੰਦਰ ਬ੍ਰਿੰਦ ਕੋ ਚੋਰੀ ਇਕ ਬੇਰੇ। ਲੇ ਨਿਕਸਯੋ ਤੁਰਨ ਕਰਤਿ ਨਿਜ ਘਰ ਕੋ ਚਾਲਾ। ਸੁਧ ਹੋਈ ਪੁਨ ਗ੍ਰਾਮ ਕੇ ਨਿਕਸੇ ਨਰਿ ਜਾਲਾ ॥ ੨੪॥ ਖੋਜ ਪਾਇ ਮਹਿਖੀਨਿ ਕੋ ਪਰਿ ਪਾਛ ਪੁਕਾਰਾ[1]। ਆਗੇ ਮੈਂ ਉਤਲਾਵਤੋ ਬਹੁ ਦੂਰ ਸਿਧਾਰਾ। ਚੌਲ੍ਹੇ ਗ੍ਰਾਮ ਸਮੀਪ ਜਬਿ ਪਹੁੰਚਨ ਉਤਲਾਏ। ਆਇ ਸੁ ਮਿਲੀ ਗੁਹਾਰ[2] ਤਬਿ ਇਮ ਕਰਨੋ ਉਪਾਏ ॥ ੨੫ ॥ ਹੁਤੋ ਤਾਲ ਜਲ ਕੋ ਭਰਨੋ ਸਭਿ ਮਹਿਖ ਪ੍ਰਵੇਸ਼ੀ। ਅਦਲੀ ਗੁਰ ਕੋ ਸਿੱਖ ਤਹਿੰ ਜਿਹ ਸੁਮਤਿ ਵਿਸ਼ੇਸ਼ੀ। ਜਾਇ ਚਰਨ ਪਰ ਮੈਂ ਪਰਨੋ ਸਭਿ ਬਿਨੈ ਸੁਨਾਈ।–ਰੱਛਨਾ ਕੀਜੈ ਰਿਪੁਨਿ ਤੇ ਤੁਮ ਗੁਰ ਸਹਾਈ ॥ ੨੬ ॥ ਬਹੁਰ ਕਰਹੁ ਸਿਖ ਆਪਨੋ ਦੀਜਹਿ ਉਪਦੇਸ਼। ਤੁਮ ਕਾਰੀ ਤੁਮ ਸੰਤ ਹੋ ਚਿਤ ਸ਼ਾਂਤਿ ਵਿਸ਼ੇਸ਼ਾ–। ਅਦਲੀ ਸੁਨਿ ਬਿਨਤੀ ਤਹਾਂ ਬਹੁ ਭਏ ਕ੍ਰਿਪਾਲਾ। ਕੀਨਿ ਦਤਾਵਨ ਸ਼ੁਭ ਮਤੀ ਮਮ ਭਾਗ ਬਿਸਾਲਾ॥੨੭॥–ਸਿਮਰਹੁ ਸ਼੍ਰੀ ਅਰਜਨ ਗੁਰੂ ਰਾਖਹਿ ਤੁਵ ਲਾਜਾ। ਬਹੁਰ ਕਰਹੁ ਸਿਖ ਜਾਇ ਕਰਿ ਤੁਜਿਕੈ ਅਸ ਕਾਜਾ–। ਸੁਨਿ ਤਿਸਕੇ ਉਪਦੇਸ਼ ਕੋ ਮੈਂ ਧਾਰਨ ਕੀਨਾ। ਕਹੋ ਅਚਾਰਜ ਸਤਿਗੁਰੂ ਪੁਨਿ ਸ਼ਰਨੀ ਦੀਨਾ ॥

[1] ਛੁਟ ਭਏ ਹੈਂ ਮੁਹਮਾ ਦੇਖਿਆ ਦੇਰ ਨਹੀਂ ਕਿਹਾ। [2](ਮੈਂ) ਪਿਛੇ ਪੁਕਾਰ ਦੇਗਈ। [3]ਵਾਹਰ।

੨੯॥–ਬਨਹੁ ਸਹਾਇਕ ਦਾਸ ਲਖਿ ਤੁਮ ਅੰਤਰਜਾਮੀ। ਪੁਨ ਮੈਂ ਰਹੌ ਸਮੀਪ ਹੀ ਕਰਿ ਕੈ ਨਿਜ ਸ੍ਵਾਮੀ–। ਉਰ ਮਹਿੰ ਧ੍ਯਾਨ ਸੁ ਧਾਰਿ ਕੈ ਥਿਰ ਭਾ ਤਿਸ ਥਾਨ॥ਤਬਿ ਲੌ ਆਇ ਗੁਹਾਰ[1]ਗਨ ਲੇ ਖੋਜ ਮਹਾਨ॥੨੯॥ਸਰ ਲਗਿ ਖੋਜ ਨਿਹਾਰਤੇ[2] ਨਹਿੰ ਆਗੇ ਚਾਲਾ। ਇਤ ਉਤ ਖੋਜਤਿ ਫਿਰਤਿ ਭੇ ਸੋ ਮਾਨਵ ਜਾਲਾ। ਅਦਲੀ ਸਿੱਖ ਬਿਲੋਕਿ ਕੈ ਤਿਨ ਸਾਥ ਬਖਾਨਾ। –ਕਸ਼ਾ ਖੋਜਤਿ ਤੁਮ ਫਿਰਤਿ ਬਹੁ ? ਕੁਛ ਸਕੋ ਨ ਜਾਨਾ[3]–॥ ੩੦॥ ਕਹਤਿ ਭਏ–ਮਹਿਖੀਨਿ ਕੋ ਇਕ ਤਸਕਰ ਲਸ਼ਾਯੋ। ਖੋਜ ਇਹਾਂ ਲਗਿ ਆਇਕੈ ਨਹਿੰ ਅੱਗੂ ਚਲਾਯੋ।ਖੋਜਤਿ ਹੈਂ ਤਿਸ ਦੇਸ ਕੋ ਜੇਕਰਿ ਤੁਮ ਹੇਰਾ। ਕਰਹੁ ਬਤਾਵਨ ਸੰਤ ਜੀ ! ਕਿਤ ਗਯੋ ਅਘੋਰਾ–॥ ੩੧ ॥ ਸੁਨਿ ਅਦਲੀ ਉੱਤਰ ਦੀਯੋ ਮਹਿਖੀ--ਸਰ ਮਾਂਹੀ[4]। ਇਨ ਬਿਨ ਅਪਰ ਨ ਮੈਂ ਪਿਖੀ, ਕੋ ਗਮਨਜੋ ਨਾਂਹੀ[5]--। ਸੁਨਿ ਬੋਲੇ–ਦੇਖੀ ਭਲੀ ਇਹ ਨਹੀਂ ਹਮਾਰੀ। ਕਪਲ[6] ਬਰਨ ਕੀ ਇਹੁ ਸਕਲ, ਹਮਰੀ ਸਭ ਕਾਰੀ[7]–॥ ੩੨ ॥ ਇਮ ਕਹਿ ਇਤ ਉਤ ਬਹੁ ਫਿਰੇ ਕੁਛਜਾਇ ਨ ਜਾਨੀ।ਸ਼ੁਮਤਿ ਭਏ ਸਗਰੇ ਹਟੇ ਨਹਿੰ ਸਕੇ ਪਛਾਨੀ। ਗ੍ਰਿਹ ਕੋ ਗਈ ਦੁਹਾਰ ਜਬਿ ਮਿਲਿ ਅਦਲੀ ਸੰਗਾ ਕਹਯੋ–ਪਿਖਹੁ ਗੁਰ ਕੀ ਕਲਾ ਜਿਨ ਸੁਜਸੁ ਉਤੰਗਾ ॥ ੩੩ ॥ ਹੋਹਿ ਸਹਾਇਕ ਸਿਮਰਤੇ ਦੁਹਿਲੋਕਨਿ ਮਾਂਹੀ। ਅਸ ਪ੍ਰਭੁ ਕੋ ਜੇ ਭਜਤਿ ਹੈਂ ਤਿਨਕੈ ਬੁਧਿ ਨਾਂਹੀ। ਜਸੋਂ ਕਸੋਂ ਰਾਖਹਿੰ ਦਾਸ ਪਤਿ ਸਭਿ ਬਿਘਨ ਮਿਟਾਵੈਂ।ਇਹ ਬਡਿਆਈ ਗੁਰੂ ਕੀ ਗੁਰ ਸਿੱਖਨਿ ਭਾਵੈ॥੩੪॥ਸਭਿ ਕਾਰੀ ਮਹਿਖੀਨਿ ਕੋ ਔਰੈ ਕਰਿ ਰੰਗਾ। ਸਿਮਰੇ ਕਰੀ ਸਹਾਇਤਾ ਬਹੁ ਤੁਰਨ ਸੰਗਾ। ਤਸਕਰ ਕੀ ਕ੍ਰਿਤਿ ਤ੍ਯਾਗਿ ਕੈ ਸ਼ਰਨੀ ਪਰਿ ਜਾਈ। ਪ੍ਰਾਪਤਿ ਹੁਇ ਕਲ੍ਯਾਨ ਕੋ ਤੁਵ ਭਾਗ ਭਲਾਈ--॥੩੫॥ਤਬਿ ਮੈਂ ਸੁਨਿ ਉਪਦੇਸ਼ ਕੋ ਸਰ ਮਹਿਖ ਨਿਕਾਰੀ। ਧਰਮਸਾਲ ਸਿਖ ਸੰਤ ਕੋ ਦੀਨੀ ਤਬਿ ਸਾਰੀ[*]।

[1]ਵਾਹਰ ਆ ਗਈ। [2]ਛਪੜ ਤਕ ਖੋਜ ਵੇਖਿਆ। [3]ਕੁਛ ਜਾਣ ਨਹੀਂ ਸਕੀਦਾ। [4]ਮਹੀਆਂ ਇਸ ਛੱਪੜ ਵਿਚ ਨੈਨ। [5]ਇਹ (ਮਹੀਆਂ) ਤੋਂ ਬਿਨਾ ਨਾ ਕੋਈ ਦੇਖੀ ਹੈ ਨਾਂ ਅਗੇ ਲੰਘੀ ਹੈ। [6]ਭੂਰੇ। [7]ਕਾਲੀ।[*]ਭਾਵ ਇਹ ਕਿ ਉਹਨੂੰ ਬੀਸਾਈਆਂ ਨੂੰ ਪੁਛਾ ਦੇਵੇ ਕਿਉਂਕਿ ਅਗਲੀ ਇਕ ਵਿਚ ਆਪ ਅੰਮ੍ਰਿਤਸਰ ਨੂੰ ਟੁਰ ਪਏ ਦੱਸੇ ਹਨ। *ਅਦਲੀ ਨੇ ਬਿਧੀਚੰਦ ਦੀ ਦੱਖਿਆ ਤਾਂ ਕਰ ਦਿੱਤੀ, ਪਰ ਮਹੀਆਂ ਸਾਈਂ ਪਛਾਣ ਨ ਸਕੇ, ਇਹ ਅਦਲੀ ਨੇ ਮਤਿਹੁਰ ਜੀ ਦੀ ਕਲਾ ਭੀ ਵਿਖਾ ਦਿਤੀ ਪਰ ਦੇਰ ਮਹੀਆਂ ਸਾਈਆਂ ਨੂੰ ਭੇਜ ਦਿੱਤੀਆਂ, ਕਿਉਂ ਕਿ ਗੁਰਬਾਣੀ ਤੇ ਗੁਰੂ ਜੀ ਦੇ ਵਰਤਾਉ ਦੇਸ ਰਹੇ ਹਨ ਕਿ ਓਹ ਐਸਾ ਮਾਲ ਅੰਗੀਕਾਰ ਨਹੀਂ ਸਨ ਕਰਦੇ, ਦੇਖੋ ਅਗਲੇ ਅੰਸੂ ਦੇ ਅੰਕ 2 ਦੀ ਹੇਠਲੀ ਟੂਕ।

ਬਿਨੈ ਬਖਾਨੀ ਦੀਨ ਹ੍ਵੈ ਅਦਲੀ ਸੰਗ ਲੀਨਾ। ਸੁਧਾ ਸਰੋਵਰ ਕੀ ਦਿਸ਼ਾ ਪ੍ਰਸਥਾਨ ਕੀਨਾ' ॥ ੬੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਬਿਧੀਆ' ਪ੍ਰਸੰਗ ਬਰਨਨੰ ਨਾਮ ਪ੍ਰਥਮੋ ਅੰਸੂ ॥੧॥

੨. [ਬਿਧੀ ਛੰਦ ਦੀ ਆਦਿ ਕਥਾ ਅਪਨੀ ਜ਼ੁਬਾਨੀ]।

ਦੋਹਰਾ ॥ 'ਲੇ ਕਰਿ ਅਦਲੀ ਸੰਗ ਮੈਂ ਗੁਰ ਮਹਿਮਾ ਉਰ ਧਾਰਿ। ਅਮੰ-ਤਾਲ[1] ਪਹੁੰਚਤਿ ਭਏ ਜਾਗੇ ਭਾਗ ਉਦਾਰ ॥ ੧ ॥ ਨਿਸ਼ਾਨੀ ਛੰਦ ॥ ਆਗੇ ਸ਼੍ਰੀ ਅਰਜਨ ਗੁਰੁ ਬਿਚ ਸਭਾ ਸੁਹਾਏ।ਜਨੁ ਬ੍ਰਹਮਾ ਸੁਰ ਬ੍ਰਿੰਦ ਮਹਿੰ ਉਪਦੇਸ਼ ਅਲਾਏ। ਧਰੀ ਉਪਾਇਨਿ ਅੱਗੁ ਕੁਛ ਗਹਿ ਪਦ ਅਰਬਿੰਦਾ।ਢਿਗ ਬੈਠਨੋ ਕਰ ਜੋਰਿਕੈ ਪਿਖਿ ਦਰਸ ਬਿਲੰਦਾ ॥੨॥ ਅਦਲੀ ਨੇ ਸਭਿ ਬਾਰਤਾ ਗੁਰ ਨਿਕਟਿ ਸੁਨਾਈ।–ਆਯੋ ਅਬਿ ਸਿਖ ਹੋਨ ਕੋ ਰਾਵਰਿ ਸ਼ਰਨਾਈ।ਰੱਖਜਕ ਦੀਰਘ ਜਾਨਿ ਕਰਿ ਜੁਗ ਲੋਕ ਮਝਾਰਾ[2]। ਰਹਨੋ ਚਹੈ ਢਿਗ ਆਪ ਕੇ, ਲਖਿ ਮੋਖ ਉਦਾਰਾ[3]–॥੩॥ਸੁਨਿਬਿਨਤੀਗੁਰ ਦਯਾਨਿਧਿ ਬਹੁ ਭਏ ਪ੍ਰਸੰਨੰ। ਚਰਨਾਂਮ੍ਰਿਤ ਮੋਕਹੁ ਦਿਯੋ ਕਰਿ ਸਿੱਖ ਅਨੰਨੰ। ਉਪਦੇਸ਼ਜੋ ਸਤਿਨਾਮ ਕੋ ਸਿਮਰਨ ਦਿਨ ਰੈਨਾ[4]। ਕਰਿ ਲੀਨੋ ਮੁਝ ਆਪਨੋ, ਕਰੁਨਾ ਰਸ ਨੈਨਾ[5] ॥ ੪ ॥–ਚੋਰੀ ਤਜਾਗਹੁ ਅਬਹਿ ਤੇ ਆਛੇ ਮਗ ਚਾਲੋ। ਗੁਰੂ ਗਿਰਾ ਪਠੀਐ ਸੁਨਹੁ,ਪ੍ਰਭੁ ਰਿਦੇ ਸਮਾਲੋ–।ਸੁਨਿ ਗੁਰ ਤੇ ਮੈਂ ਤਬਿ ਕਹਯੋ–ਮੁਹਿ ਪਰਯੋ ਸੁਭਾਉ। ਛੁਟਹਿ ਨ ਚੋਰੀ ਚਹਾਤ ਚਿਤ, ਇਹ ਸਾਚ ਅਲਾਊਂ–॥ ੫॥ਸੁਨਿ ਪ੍ਰਸੰਨ ਬਿਕਸੇ ਬਦਨ ਪੁਨ ਬਾਕ ਬਖਾਨਾ।--ਜੋ ਚੋਰੀ ਤੇ ਹਟਤਿ ਨਹਿੰ ਇਮ ਕਰਹੁ ਸੁਜਾਨਾ। ਰੰਕ ਹੋਇ ਦੁਖ ਅਸਨ ਜਿਹ ਕੁਛ ਹਾਥ ਨ ਆਵੈ[6]। ਤਿਸ ਹਿਤ ਕਰਿ ਉਪਕਾਰ ਕੋ, ਅਚਿ ਕਰਿ ਤ੍ਰਿਪਤਾਵੈ। ੬ ॥ ਅਧਿਕ ਧਨੀ ਕੋ ਤਨਕ ਧਨ[7] ਲੇ ਆਵਹੁ ਦੀਜੈ। ਜੇ ਤਜਾਗੀ ਨਹਿੰ ਜਾਇ ਕਬਿ, ਤੌ ਇਸ ਬਿਧਿ ਕੀਜੈ*–। ਸੁਨਿ ਸਤਿਗੁਰ

---

[1]ਅੰਮ੍ਰਿਤਸਰ। [2]ਦੋਹਾਂ ਲੋਕਾਂ ਵਿਚ (ਆਪ ਜੀ ਨੂੰ) ਰੱਖਜਕ ਜਾਣਕੇ। [3](ਆਪ ਜੀ ਨੂੰ) ਮੁਕਤੀ ਦਾਤਾ ਲਖਕੇ। [4]ਸਤਿਨਾਮ ਦਾ ਦਿਨ ਰਾਤ ਦਾ ਸਿਮਰਨ (ਡਾਢ ਲਗਾਤਾਰੀ ਸਿਮਰਨ) ਉਪਦੇਸ਼ਿਆ (ਮੈਨੂੰ)। [5]ਕ੍ਰਿਪਾ ਰਸ ਦੇ ਨੈਣਾਂ (ਵਾਲੇ ਸਤਿਗੁਰ ਜੀ ਨੇ)। [6]ਕੁਛ ਨਾ ਪ੍ਰਾਪਤ ਹੁੰਦਾ ਹੋਵੇ। [7](ਕਿਸੇ) ਮਹਾਨ ਧਨੀ ਦਾ ਥੋੜਾ ਜਿਹਾ ਧਨ।

*ਇਹ ਉਪਦੇਸ਼ ਸਤਿਗੁਰਾਂ ਦਾ ਟੇਕਾਲ ਨਹੀਂ ਹੋ ਸਕਦਾ। ਜਿਨ੍ਹਾਂ ਦੀ ਗੁਰਬਾਣੀ ਇਹ ਕਹਿ ਰਹੀ ਹੈ:–ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ' ॥

(ਬਾਕੀ ਟਪ ਵਾਲੇ ਅਗਲੇ ਪੰਨੇ ਦੇ ਹੇਠ)

ਉਪਦੇਸ਼ ਕੋ ਮੈਂ ਧਾਰਨਕੀਨਾ। ਕੇਤਿਕ ਦਿਨ ਨਿਕਟੀ ਰਹਜੋ ਸੇਵਾ ਚਿਤ ਦੀਨਾ ॥ ੭ । ਪੁਨ ਅਦਲੀ ਕੋ ਸੰਗ ਮੈਂ ਕਰਿ ਚੌਪ ਬਿਸਾਲੀ। ਗਮਨਜੋ ਅਪਨੇ ਨਾਨਕੋ ਗ੍ਰਾਮ ਜੁ ਸਿਰਹਾਲੀ। ਜਬਿ ਕਬਿ ਰੁਚਿ ਉਪਜੈ ਰਿਦੇ ਗਮਨੋਂ ਹਿਤ ਚੋਰੀ[1]ਰੇਕਾਨ ਕੋ ਪਿਖਿ ਦੋਤ ਭਾ,ਉਰ ਗੁਰ ਪਗ ਡੋਰੀ[1]॥੮॥ ਇਕ ਦਿਨ ਮੈਂ ਬੈਠਜੋ ਹੁਤੋ ਆਈ ਦਿਜ ਨਾਰੀ। ਕਹਤਿ ਭਈ ਨਿਜ ਬਾਰਤਾ ਚਿਤ ਅਧਿਕ ਦੁਖਾਰੀ।–ਸੁਨਹੁ ਗੁਰੂ ਸਿਖ! ਮੈਂ ਸੁਨਜੋ ਤੁਮਰੋ ਜਸੁ

---

[1]ਰਿਦੇ ਦੀ ਡੋਰ ਗੁਰੂ ਦੇ ਚਰਨਾਂ ਵਿਚ (ਲਗੀ ਰਹਿੰਦੀ ਸੀ)।

[2]ਭੁਲ [ਪਿਛਲੇ ਪੰਨੇ ਦੀ ਕਾਰੀ ਟੂਕ]

ਓਹ ਕਦੇ ਕਿਸੇ ਹਾਲ ਵਿਚ ਕਿਸੇ ਕਾਰਜ ਲਈ ਦੋਰੀ ਦਾ ਉਪਦੇਸ਼ ਨਹੀਂ ਦੇ ਸਕਦੇ। ਪਿੱਛੇ ਕਵੀ ਜੀ ਆਪ ਦੱਸ ਆਏ ਹਨ ਕਿ ਅਦਲੀ ਸਿਖ ਨੂੰ ਮਿਲਨ ਤੋਂ ਪਹਿਲਾਂ ਬਿਧੀ ਚੰਦ ਚੋਰੀ ਕਰਦਾ ਸੀ, ਗੁਰੂ ਜੀ ਦੀ ਸ਼ਰਨ ਆਉਣ ਦੇ ਦਿਨ ਤੋਂ ਉਸ ਨੇ ਦੋਰੀ ਛੱਡ ਦਿੱਤੀ। ਇਸ ਕਰਕੇ ਇਸਤੋਂ ਅਗਲੇ ਪ੍ਰਸੰਗ ਬਿਧੀ ਚੰਦ ਦੇ ਸਿਖ ਬਣਨ ਤੋਂ ਪਹਿਲੇ ਦੇ ਕਾਰਨਾਮੇ ਹਨ, ਤੇ ਮਾਤਾ ਜੀ ਵਾਲੇ ਪ੍ਰਸੰਗ ਨੂੰ ਮੂਲੋਂ ਸਹੀ ਨਹੀਂ ਮੰਨਣਾ ਚਾਹੀਦਾ। ਫਿਰ ਵੇਖੋ ਕਵਿ ਜੀ ਆਪ ਹੀ ਪਿਛਲੇ ਅੰਸੂ ਦੇ ਅੰਕ ੨੭ ਵਿਚ ਲਿਖ ਆਏ ਹਨ ਕਿ ਸੰਤ ਅਦਲੀ ਨੇ ਕਿਹਾ ਕਿ 'ਬਹੁਰ ਇਨਹੁ ਸਿਖ ਜਾਇ ਕੇ ਤਜਿ ਕੈ ਅਸ ਕਾਜਾ' ਤੇ ਬਿਧੀ ਚੰਦ ਨੇ ਕਿਹਾ 'ਪੁਨ ਤਿਸ ਕੇ ਉਪਦੇਸ਼ ਕੋ ਮੈਂ ਧਾਰਨ ਕੀਨਾ'। ਸੋ ਚੋਰੀ ਤਾਂ ਬਿਧੀਚੰਦ ਛੱਡ ਚੁਕਾ ਸੀ ਤੇ ਤਿ ਛੁਡਵਾ ਚੁਕੇ ਸਨ, ਫੇਰ 'ਚੋਰੀ ਮੈਥੋਂ ਨਹੀਂ ਛੁਟਦੀ' ਇੱਥੇ ਆਕੇ ਕਹਿਣਾ ਵਡਾ ਵਜਾਘਾਤ ਹੈ, ਯਾ ਅਗਲਾ ਪ੍ਰਸੰਗ ਸਾਰਾ ਅਣਉਚਿਤ ਹੈ।

ਮਿੱਠਾ ਇਹ ਕਿ ਸਤਿਗੁਰ ਚੋਰੀ ਮਨ੍ਹਾਂ ਕਰਦੇ ਹਨ, ਅਦਲੀ ਇਸੇ ਮਤਲਬ ਲਈ ਗੁਰੂ ਪਾਸ ਲੈ ਗਿਆ, ਸਤਿਗੁਰਾਂ ਚੋਰੀ ਮਨ੍ਹਾਂ ਕੀਤੀ ਤੇ ਮੱਥੇ ਦਾ ਲੇਖ ਯਾ ਸਿਰ ਦੀ ਬੀਮਾਰੀ ਅਤਮ ਬਲ ਨਾਲ ਵੱਲ ਕਰ ਦਿਤੀ, ਉਹ ਭਜਨ ਬੰਦਗੀ ਵਿਚ ਲਗ ਗਿਆ, ਫਿਰ ਉਸ ਪਰ ਦੋਰੀ ਦੀ ਮਿਹਣਾ ਕਰਨੀ ਉਚਿਤ ਨਹੀਂ, ਜੇ ਫਾਕਿਆ ਫਿਰ ਜਾਵੇ ਤਾਂ ਉਹ ਉਸਦੀ ਪਹਿਲੀ ਜ਼ਿੰਦਗੀ ਦਾ ਕੋਈ ਕਾਰਾ ਹੈ, ਜਿਸ ਨੂੰ ਅਗੇ ਪਿਛੇ ਲਿਖ ਦਿੱਤਾ ਗਿਆ ਹੈ ਯਾ ਕਿਸੇ ਕਹਾਣੀ ਨੂੰ ਕਿਸੇ ਪ੍ਰੇਮੀ ਨੇ ਆਖੇਪ ਕੀਤਾ ਹੈ, ਵੇਖੋ ਅੰਸੂ ੩ ਅੰਕ ੩ ਦੀ ਹੇਠਲੀ ਟੂਕ।

ਜੋ ਘੋੜਿਆਂ ਦਾ ਮਾਮਲਾ ਰਾਸ ੭ ਅੰਸੂ ੨੬ ਤੋਂ ੩੩ ਵਿਚ ਆ ਚੁਕਾ ਹੈ, ਉਸਦਾ ਕਾਰਨ ਰਾਸ ੭ ਅੰਸੂ ੨੬ ਦੀ ਹੇਠਲੀ ਟੂਕ ਵਿਚ ਵਰਣਨ ਕਰ ਆਏ ਹਾਂ।

ਆਛੋ।ਦੀਨਨਿ ਪਰ ਉਪਕਾਰ ਕੋ ਕਰਿਬੋ ਨਿਤ ਬਾਂਛੋ॥੯॥ਦਾਰਿਦ ਹਮਰੇ ਬਦਨ ਬਹੁ ਨਹਿੰ ਪਾਇਂ ਅਹਾਰ।ਬਸਨ ਆਦਿ ਤੇ ਥੁਰ ਗਏ ਅਤਿ ਮੰਦ ਗੁਜ਼ਾਰਾ। ਸੁਤਾ ਕੁਮਾਰੀ ਉਚਿਤ ਬਰੁ ਦੇਖੇ ਦੁਖ ਪਾਵੈਂ। ਹੋਤਿ ਅਹਾਰ ਨ, ਪ੍ਰਾਪਤੀ ਦੂਸਰ ਦਿਨ ਖਾਵੈਂ॥ ੧੦ ॥ਨਿਸ ਦਿਨ ਚਿੰਤਾ ਮਹਿੰ ਬਿਤਹਿ ਹੋਤਿ ਨ ਉਪਚਾਰ।ਜਿਸ ਤੇ ਬਨਾਹੋਂ ਸੁਤਾ ਨਿਜ, ਦੇ ਤਿਨ ਹ ਅਹਾਰ।–।ਸੁਨਿ ਬੂਝੀ–ਕਹੁ ਸਾਚ ਅਬਿ, ਕੇਤਿਕ ਧਨ ਲੈ ਕੈ। ਕਾਰਜ ਕੋ ਪੂਰਾ ਕਰਹਿੰ ਸਭਿ ਕੋ ਹਰਖੈ ਕੈ?॥੧੧॥ਸਰਬ ਸੁ ਬਨਾਹ ਸਮਾਜ ਕੋ ਕਰਿ ਪੂਰਨ ਆਛੋ। ਕਿਤਿਕ ਦਰਬ ਤੇ ਹੋਹਿਗੋ?ਕਹੁ ਚਿਤ ਕੀ ਬਾਂਛੇ–। ਦਿਜ ਬਨਿਤਾ ਬੋਲੀ ਤਬਹਿ–ਪੰਜ ਸੈ ਧਨ ਪਾਊਂ। ਮਹਾਂ ਫਰਾਗ਼ਤ ਸਾਥ[1] ਮੈਂ ਨਿਜ ਸੁਤਾ ਉਠਾਊਂ–॥੧੨॥ ਸੁਨਿ ਮੈਂ ਤਿਸ ਕੋ ਤਬਿ ਕਹਯੋ–ਧਨ ਦੇਵੋਂ ਤੋਹੀ ।ਦਿਨ ਪੰਚਕ ਮਹਿੰ ਆਇ ਪੁਨ ਮਿਲੀਅਹਿ ਇਤ ਮੋਹੀ–। ਹਰਖਤਿ ਅਪਨੇ ਘਰ ਗਈ, ਮੈਂ ਜਤਨ ਬਿਚਾਰਾ। ਜਹਾਂਗੀਰ ਕੀ ਬੇਗਮਾ ਸੁਨਿ ਪੰਥ ਮਝਾਰਾ ॥੧੩॥ ਪੱਤਣ ਚੇਬੇਦੁਲ*ਕੋ ਡੇਰਾ ਤਹਿੰ ਘਾਲਾ। ਸੁਨਿ ਕਰਿ ਮੈਂ ਨਿਸ਼ਚੇ ਭਲੇ ਤਿਨ ਕੀ ਦਿਸ਼ਿ ਚਾਲਾ। ਪਹੁੰਚਯੋ ਦੇਖਯੋ ਜਾਇ ਤਬਿ ਸੰਗ ਮਾਨਵ ਜਾਲਾ। ਲਾਇ ਘਾਤ ਨੀਕੇ ਰਹਯੋ ਨਿਸ ਤਿਮਰ ਬਿਸਾਲਾ॥੧੪॥ ਅਰਧ ਰਾਤਿ ਤਬਿ ਹੂੰ ਭਈ ਮਿਲਿ ਪਹਿਰੂ ਮਾਂਹੀ†। ਜਹਿੰ ਪ੍ਰਯੰਕ ਬੇਗਮ ਹੁਤੋ ਪਹੁੰਚਯੋ ਤਿਸ ਪਾਹੀ। ਖਿਚ ਤੰਬੂ ਕੋ ਸੁਪਤ ਸਭਿ ਦਾਸੀ ਗਨ ਜੋਈ। ਧਨ ਕੇ ਧਰੇ ਸੰਦੂਖ ਗਨ ਦੇਖੇ ਦਿਢ ਤੋਈ ॥ ੧੫॥ ਬੈਠਯੋ ਤਿਨ ਕੇ ਬੀਚ ਮੈਂ ਕਰਿ ਕੈ ਬਲ ਹਾਥਾ। ਤੋਰਯੋ ਤਾਰੋ ਏਕ ਕੋ ਪੁਰ ਜੋ ਧਨ ਸਾਥਾ। ਸ਼ਾਤੀ ਜਿਸ ਮਹਿੰ ਬਹੁਤ ਹੈਂ ਇਕ ਤਬਹਿ ਨਿਕਾਸੀ। ਹੁਤੋ ਪੰਚ ਸੈ ਜਿਸ ਬਿਖੈ ਸੋ ਲੈਕਰਿ ਪਾਸੀ ॥ ੧੬ ॥ ਸੰਪਟ[2] ਜ਼ੇਵਰ ਕੇ ਭਰੇ ਸਭਿ ਤਜਾਗਨਿ ਕੀਨੇ। ਖੋਲ੍ਹਿ ਖੋਲ੍ਹਿ ਧਰਿ ਕੈ ਤਹਾਂ ਨਹਿੰ ਕਰ ਮੈਂ ਲੀਨੇ। ਇਕ ਥਾਤੀ ਲੈ ਨਿਕਸਿਓ, ਸਤਿਗੁਰ ਸਿਮਰੰਤਾ। ਸਭਿ ਕੀ ਦ੍ਰਿਸ਼ਟਿ ਬਚਾਇ ਕੈ ਆਯੋ ਉਤਲੰਤਾ॥ ੧੭॥ ਦਿਜ ਨਾਰੀ ਕੋ ਦੀਨਿ ਤਬਿ, ਤਨੁਜਾ ਨਿਜ ਬਨਾਹੀ। ਇਮ ਕੀਨਸਿ ਉਪਕਾਰ ਕੋ, ਮੈਂ ਲੀਨਸਿ ਨਾਹੀਂ।ਬਹੁਰ ਸੁਨਹੁ ਜਬਿ ਪ੍ਰਾਤ ਭੀ ਬੇਗਮ ਤਬਿ ਜਾਗੀ। ਸੰਪੁਟ ਜ਼ਵਰ ਖੁਲ੍ਹੇ ਗਨ ਤਿਨ ਹੇਰਨਿ ਲਾਗੀ॥

[1]ਬੜੀ ਖਲ੍ਹ ਨਾਲ। [ਨ:, ਫਰਾਗ਼ਤ] [2]ਡੱਬੇ। *ਪਾ:–ਵੇਬੇਦੁਲ। †ਪਹਿਰੇਦਾਰਾਂ ਵਿਚ ਓਹਨਾ ਆਦਮੀ ਕੀਕੂੰ ਰਲ ਗਿਆ, ਇਸ ਤੋਂ ਬੀ ਇਹ ਵਾਰਤਾ ਮੰਨਣੇ ਜੋਗ ਨਹੀਂ।

੧੮॥ ਦਾਸੀ ਬ੍ਰਿੰਦ ਜਗਾਇ ਕਰਿ ਪਾਯਹੁ ਖਛ ਚੌਰਾ। ਸਰਬ ਸੰਭਾਰਨ ਕਰਤਿ ਭੀ ਇਤ ਉਤ ਧਨ ਟੋਰਾ।–ਤਸਕਰ ਇਕ ਥਾਤੀ ਲਈ ਔਰੈ ਸਭਿ ਛੋਰਾ।ਇਹ ਕੈਸੇ ਕਾਰਨ ਭਯੋ ਬਹੁ ਤਜਿ ਲੇ ਥੋਰਾ–॥੧੯॥ਜਹਾਂਗੀਰ ਢਿਗ ਜਾਇ ਕਰਿ ਕਹਿ ਗਾਥ ਸੁਨਾਈ।–ਜੇਵਰ ਲਾਖਹੁੰ ਕੋ ਤਜੇ ਤਸਕਰ ਇਕ ਆਈ।ਦਰਬ ਪੰਚਸੈ ਲੈਗਯੋ ਕੁਛ ਜਾਇ ਨ ਜਾਨਾ।ਬਿਸਮਤ ਮਤਿ ਸਗਰੇ ਭਏ–ਰਿਸ ਸ਼ਾਹੁ ਮਹਾਨ॥੨੦॥ਨਿਕਟਿ ਨਿਕਟਿ ਕੇ ਗ੍ਰਾਮ ਜੇ ਸਭਿ ਪਕਰਿ ਮੰਗਾਏ।ਦਈ ਸਜਾਇ ਅਨੇਕ ਬਿਧਿ ਦਿਹੁ ਚੋਰ ਦਿਖਾਏ।ਨਾਂਹਿ ਤ ਫਾਂਸੀ ਡਾਰਿ ਕੈ ਸਭਿ ਕਰੌਂ ਬਿਨਾਸ਼।ਸਕਲ ਗ੍ਰਾਮ ਕੋ ਖੋਜਿ ਕਰਿ ਆਨਹੁ ਤਿਸ ਪਾਸ[1]–॥੨੧॥ਗ੍ਰਾਮਸ੍ਰਿਹਾਲੀ ਕੇ ਗਏ ਤਿਨ ਥਾਕ ਬਖਾਨਾ।–ਬਿਧੀ-ਆ ਹਮਰੋ ਦੋਹਿਤਾ ਅਤਿਸ਼ੈ ਬੁਧਿਵਾਨ।ਉਪਕਾਰੀ ਸੋ ਕਰੈ ਗੋ ਤੁਮਰੇ ਦੁਖ ਹਾਨ।ਗਮਨਹੁ ਬੂਝਹਿੰ ਤਾਹਿਕੋ–ਕਹਿ ਕੀਨ ਪਧਾਨ॥੨੨॥ਕਹਜੋ, ਜੋਰ ਕਰ[2] ਜਬਿ ਮਿਲਜੋ–ਇਹੁ ਕਰਿ ਉਪਕਾਰਾ। ਬੰਧਨ ਮਹਿੰ ਨਰ ਕੈਦ ਹੈਂ ਮਾਰੇਂ ਬਹੁ ਬਾਰਾ–।ਬਹੁਤਨਿ ਕੀ ਸੁਨਿ ਦੀਨਤਾ ਮੈਂ ਰਿਦੈ ਬਿਚਾਰੋ।–ਇਕ ਮੇਰੇ ਉਪਚਾਰ ਤੇ ਹੋਵਤਿ ਸੁਖ ਸਾਰੇ–॥ ੨੩ ॥ ਗਯੋ ਸੰਗ ਤਿਨ ਕੇ ਤਬੈ ਨਹਿੰ ਭੈ ਉਰ ਧਾਰ।ਗੁਰੁ ਭਰੋਸਾ ਮੋਹਿ ਕੋ ਹੈ ਬਾਂਕ ਨ ਬਾਰਾ[3]। ਜਹਾਂਗੀਰ ਜਹਿੰ ਥਿਰ ਹੁਤੋ ਤਹਿੰ ਲੈ ਪਹੁੰਚਾਯੋ । ਮੇਰੀ ਦਿਸ਼ਾ ਬਿਲੋਕਿ ਕੈ ਇਮ ਸ਼ਾਹੁ ਅਲਾਯੋ ॥ ੨੪ ॥–ਤੂੰ ਤਸਕਰ ਹੈਂ ਦਰਬ ਕੋ–ਮੈਂ ਸੁਨਤਿ ਬਖਾਨ॥ –ਕਹਜੋ ਆਪ ਕੋ ਸਾਚ ਹੈ, ਹੈਂਹੀ ਹਰਿਆਨਾ–।ਸ਼ਾਹੁ ਭਨਤਿ–ਕਿਸ ਹੇਤੁ ਤੇ ਧਨ ਲੀਨਸਿ ਚੋਰਾ। ਹੀਰੇ ਮੁਕਤਾ ਦਿਪਤਿ ਗਨ ਕੰਚਨ ਮਹਿੰ ਥੋਰਾ ॥ ੨੫ ॥ ਸੋ ਤਜਾਗੇ ਤਹਿੰ ਹੀ ਪਰੇ ਸਭਿ ਖੋਲ੍ਹਿ ਨਿਹਾਰੋ।ਕਹਹੁ ਸਾਚ ਇਸ ਬਾਤ ਕੋ ਨਤੁ ਦੈ ਹੈਂ ਮਾਰੇ–। ਬਿਨਾ ਤ੍ਰਾਸ ਭਾਖ ਮੈਂ ਕਹੀ–ਸ਼੍ਰੀ ਅਰਜਨ ਨਾਥਾ। ਸੋ ਮੇਰੇ ਸਤਿਗੁਰ ਅਹੈਂ ਮਾਥੇ ਪਰ ਹਾਥਾ ॥ ੨੬ ॥ ਤਿਨ ਕਹਜੋ ਉਪਕਾਰ ਹਿਤ ਚੋਰੀ ਥੀ ਠਾਨੋ। ਸੋ ਸੀਖਜਾ ਮੈਂ ਧਾਰਿ ਉਰ ਥਰਤੋਂ ਹਿਤ ਜਾਨੋਂ[4]। ਦਿਜ ਤਨੁਜਾ ਕੁਆਰੀ ਹੁਤੀ ਦੇਖਜੋ ਘਰ ਦੀਨਾ। ਕਰੀ ਜਾਚਨਾ ਆਨਿ ਢਿਗ ਸਭਿ ਵਸਤੁ ਬਿਹੀਨਾ॥੨੭॥ ਦਰਬ ਪੰਚ ਮੈ ਬਜਾਹ ਕੇ ਹਿਤ ਖਰਚ ਬਖਾਨਾ । ਤਿਸ ਹਿਤ ਮੈਂ ਗਮਨਜੋ ਹੁਤੋ ਕਿਧ ਕਾਜ ਮਹਾਨਾ। ਅੰਗੀਕਾਰ ਨ ਕੁਛ ਕਰੌਂ ਨਹਿੰ ਲਾਲਚ ਮੇਰੇ। ਜਿਤਿਕ ਚਹਿਯ ਉਪ-

[1]ਤਿਸ (ਚੋਰ) ਨੂੰ ਮੇਰੇ ਪਾਸ ਲੈ ਆਓ। [2]ਹਥ ਜੋੜਕੇ। [3]ਵਾਲ ਨ ਟਿੰਗਾ। [4]ਭਲਾ ਜਾਣਕੇ।

ਕਾਰ ਹਿਤ ਲਜਾਯਹੁ ਬਿਨ ਦੇਰੇ–॥ ੨੮ ॥ ਸ਼੍ਰੀ ਅਰਜਨ ਕੋ ਨਾਮ ਸੁਨਿ ਸਿਰ ਸ਼ਾਹੁ ਨਿਵਾਯੋ। ਦਿਯੇ ਛੋਰਿ ਮਾਨਵ ਸਕਲ ਲੇ ਕਰਿ ਮੈਂ ਆਯੋ। ਇੱਤਯਾਦਿਕ ਬਹੁ ਬਾਰ ਮੈਂ ਹਿਤ ਪਰਉਪਕਾਰਾ। ਆਨਯੋ ਦਰਬ ਚੁਰਾਇ ਕਰਿ ਨਹਿੰ ਅੰਗੀਕਾਰਾ' ॥ ੨੯ ॥ ਸੁਨਿ ਬਿਸਮਾਨੀ ਨਾਨਕੀ ਉਰ ਬਿਖੈ ਬਿਚਾਰੀ।–ਕਰੈ ਕਿ ਨਹਿੰ ਇਹ ਮੋਹਿ ਹਿਤ–ਪਰਖਨਿ ਬਿਧਿ ਧਾਰੀ। ਸ਼੍ਰੀ ਸਤਿਗੁਰ ਕੇ ਸੁਨਤਿ ਹੀ ਮੁਖ ਹਸਤਿ ਬਖਾਨੀ। 'ਬਿਧੀਚੰਦ! ਗੁਰ ਸਿੱਖ ਤੂੰ ਮਤਿ ਚਤੁਰ ਮਹਾਨੀ ॥ ੩੦ ॥ ਘਨੇ ਕਰੇ ਉਪਕਾਰ ਤੈਂ ਅਰੁ ਗੁਰ ਕੇ ਕਾਜਾ। ਅਤਿਸ਼ੈ ਚਾਤੁਰਤਾ ਧਰੇ ਆਨੇ ਜੁਗ ਬਾਜਾ[1]। ਕਰੈ ਰਿਝਾਵਨ ਸਕਲ ਬਿਧਿ ਦੈ ਖੁਸ਼ੀ ਬਿਸਾਲਾ। ਅਬਿ ਮੇਰੋ ਭੀ ਕਾਜ ਕਰਿ ਨਿਤ ਰਹਹੁ ਸੁਖਾਲਾ' ॥ ੩੧ ॥ ਕਰ ਜੋਰਤਿ ਬਿਧੀਏ ਕਹਜੋ 'ਮੈਂ ਧੰਨ ਮਹਾਨਾ। ਜਿਸ ਤੇ ਮਾਤ ਪ੍ਰਸੰਨ ਹੁਇ, ਨਿਜ ਕਾਜ ਬਖਾਨਾ[2]। ਮਿੱਥਨਾ ਤਨ ਭ੍ਰਮ ਹਿਤ ਲਗਹਿ ਨਹਿੰ ਆਛੇ ਔਰੀ। ਕਰੌਂ ਆਪ ਕੋ ਕਾਰ ਮੈਂ ਕਸ ਬਿਖਮ ਸੁ ਠੌਰੀ[3] ॥ ੩੨ ॥ ਸੁਨਿ ਸ਼ਰਧਾ ਕੇ ਬਾਕ ਕੋ ਭਬਿ ਮਾਤ ਬਖਾਨਾ। 'ਜਹਾਂਗੀਰ ਕੀ ਬੇਗਮਾਂ ਅਬਿ* ਹੁਇਂ ਜਿਸ ਥਾਨਾ। ਜ਼ੇਵਰ ਜੇ ਵਰ ਤਿਨਹੁੰ ਕੇ ਮਮ ਹਿਤ ਦਿਹੁ ਆਨੀ। ਹੀਰੇ ਮੁਕਤਾ ਜਿਨਹੁ ਮਹਿੰ ਲਗਿ ਮੋਲ ਮਹਾਨੀ' ॥ ੩੩ ॥ ਸੁਨਿ ਬਿਧੀਏ ਬੰਦਨ ਕਰੀ 'ਮੈਂ ਲਯਾਵੋਂ ਜਾਈ। ਗੁਰ ਆਇਸੁ ਤੇ ਗਮਨ ਕਿਯ ਉਰ ਹਰਖ ਉਪਾਈ। ਦਈ ਆਸ਼ਿਖਾ ਨਾਨਕੀ 'ਸੁਖ ਤੋਹਿ ਸ਼ਰੀਰੰ। ਨਹਿੰ ਸੰਕਟ ਕਬਿਹੂੰ ਬਨਹਿ ਗੁਰ ਸਿਖ ਬਛ ਬੀਰੇ' ॥ ੩੪ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਬਿਧੀ ਚੰਦ' ਪ੍ਰਸੰਗ ਵਰਣਨੰ ਨਾਮ ਦੁਤੀਓ ਅੰਸੂ ॥ ੨ ॥

੩. [ਬਿਧੀਚੰਦ]।

ਦੋਹਰਾ ॥ ਲੈ ਕਰਿ ਆਸ਼ਿਖ ਮਾਤ ਤੇ ਗੁਰ ਰਜਾਇ ਕੋ ਪਾਇ। ਲਵਪੁਰਿ ਕੋ ਸਨਮੁਖ ਚਲਜੋ ਸ਼੍ਰੀ ਨਾਨਕ ਕੋ ਧਯਾਇ ॥ ੧ ॥ ਨਿਸ਼ਾਨੀ ਛੰਦ ॥ ਗਮਨਜੋ ਮਾਰਗ ਕਾਜ ਹਿਤ ਤਟ ਆਇ ਬਿਪਾਸਾ। ਹੁਤੇ ਘਾਟ ਪਰ ਲੋਕ ਤਹਿੰ ਬੂਝਜੋ ਤਿਨ ਪਾਸਾ। 'ਗੋਇੰਦਵਾਲ ਸਮੀਪ ਇਹੁ ਛੇਰਾ ਕਿਨ ਘਾਲਾ?। ਲਾਗਤਿ ਹੈਂ ਤੰਬੂ ਅਥਹਿ ਜਿਹ ਸ਼ੋਭ ਬਿਸਾਲਾ' ॥ ੨ ॥ ਕਰਜੋ ਬਤਾਵਨ ਤਿਨਹੁ ਤਬ 'ਹਜ਼ਰਤ† ਕੀ ਦਾਰਾ ਬੇਗਮਾਤ ਆਗਵਨ ਭਾ ਤਿਹ ਸਿਵਰ

[1]ਘੋੜੇ। [2]ਆਖੇ। [3]ਕੈਸੀ ਹੀ ਔਖੀ ਥਾਂ ਹੋਵੇ। *'ਅਬ' ਤਾਂ ਸ਼ਾਹ ਜਹਾਂ ਪਾਤਸ਼ਾਹ ਹੈ। ਜਹਾਂਗੀਰ ਮਰ ਚੁਕਾ ਹੈ। ਸੋ ਕਥਾ ਅਖੇਪਕ ਜਾਪਦੀ ਹੈ।

†ਹਜ਼ਰਤ' ਏਹੋ ਚਕਤਾ ਦੇ ਪਾਤਸ਼ਾਹ ਲਈ ਵਰਤਿਆ ਜਾਪਦਾ ਹੈ, ਜੋ ਸ਼ਾਹਜਹਾਂ [illegible]

ਉਤਾਰਾ। ਅਬਿ ਲੌ ਨਹਿੰ ਪ੍ਰਾਪਤ ਭਈ ਆਵਤਿ ਹੈਂ ਪਾਛੇ। ਤਮਾਰੀ ਪੁਰਖ ਹੀ ਕਰਤਿ ਥਲ ਸੋਧਤਿ ਆਛੇ[1]॥ ੩॥ ਸੁਨਿ ਹਰਖਯੋ ਪਰਖਯੋ ਤਬਹਿ –ਕਾਰਜ ਬਨਿ ਆਵੈ। ਬੇਗਮ ਪੁਰ ਤੇ ਵਹਿਰ ਹੀ ਨੀਕੀ ਬਿਧਿ ਪਾਵੈਂ–। ਰਹਯੋ ਤਹਾਂ ਕਰਿ ਘਾਤ ਕੋ ਦਿਨ ਟਾਰਨ ਕੀਨਾ। ਰਵਿ ਅਸਤਯੋ ਫੈਲਯੋ ਤਿਮਰ ਨਿਸ ਚੰਦ ਬਹੀਨਾ॥ ੪॥ ਦੇਖਤਿ ਦਾਵ ਬਿਚਾਰਤੋ ਬੇਗਮ ਢਿਗ ਜਾਨੇ[2]। ਖਰੇ ਪਾਹਰੂ ਚਹੁੰ ਦਿਸ਼ਿਨਿ ਬਨ ਕਰਿ ਸਵਧਾਨੋ। ਨਹਿੰ ਪ੍ਰਵੇਸ਼ ਵਿਚ ਹੁਇ ਸਕਹਿ ਅਵਕਾਸ਼ ਨ ਪਾਵੈ। ਆਪਸ ਮਹਿੰ ਬੋਲਤਿ ਰਹੈ ਇਕ ਦੁਤਿਯ ਜਗਾਵੈ॥ ੫॥ ਤ੍ਰਾਸ ਪਾਇ ਤਸਕਰਨਿ ਕੋ ਗਹਿ ਸਿਪਰ ਕ੍ਰਿਪਾਨਾ। ਖਰੇ ਰਹੈ ਚਹੁੰਦਿਸ਼ਿਨਿ ਝਟ ਨਹਿੰ ਆਲਸ ਠਾਨਾ। ਰਹਯੋ ਤਕਾਵਤਿ ਦਾਵ ਕੋ ਅਵਿਕਾਸ਼ ਨਿਹਾਰੈ। ਬੇਗਮ ਲਗਿ ਪਹੁੰਚਯੋ ਨ ਕਿਮ ਬਿਧਿ ਅਧਿਕ ਬਿਚਾਰੈ॥ ੬॥ ਤੀਨ ਪਹਿਰ ਬੀਤੀ ਨਿਸਾ ਸਭਿ ਜਾਗ ਪਰੇਹੈਂ। ਚਲਨਿ ਪੰਥ ਬਿਨ ਘਾਮ ਤੇ ਹੁਇ ਤਮਾਰ ਖਰੇ ਹੈਂ। ਬੇਗਮ ਜਾਗੀ ਤਿਸੀ ਛਿਨ ਕੀਨਸਿ ਨਿਜ ਤਮਾਰੀ। ਹਥਨੀ ਝੂਲ ਬਿਲੰਦ ਇਕ ਤਿਸ ਪਰ ਅੰਬਾਰੀ॥ ੭॥ ਕੰਚਨ ਕੀ ਦਮਕਤਿ ਮਹਦ ਨਗ ਜਰੇ ਬਿਸਾਲੇ। ਜ਼ਰੀ[3] ਸਤਾਰਨ ਤੇ ਅਧਿਕ ਸੁੰਦਰ ਝੂਲ ਢਾਲੇ। ਬੇਗਮ ਹੇਤੁ ਅਰੂਢਨੇ ਸੋ[4] ਨਿਕਟਿ ਮੰਗਾਈ। ਸੈਪੁਟ ਮਹਿੰ ਜ਼ੇਵਰ ਧਰੇ ਦਿਨ ਮਹਿੰ ਤਨ ਪਾਈ॥ ੮॥ ਹਾਲਤਿ ਚਾਲਤਿ ਪੰਥ ਮਹਿੰ ਧਾ ਤੇ ਸੁ ਉਤਾਰੇ। ਹੀਰੇ ਮੁਕਤਾ ਗੁੱਛ ਬਛ ਜਿਨ ਮੋਲ ਉਦਾਰੇ। ਸੈਪੁਟ ਹੁਤੋ ਬਿਸਾਲ ਹੀ ਕੰਕਨ ਕੋ ਚਾਰੂ। ਭਰ ਕਰਿ ਦਾਸੀ ਹਾਥ ਦੇ ਬੇਗਮ ਅਸਵਾਰੂ[5]॥ ੯॥ ਚਢਿ ਹਥਨੀ ਪਰ ਸੋ ਲਿਯੋ ਉਰੁ ਤਰ ਰਾਖਾ। ਬਿਧੀ ਚੰਦ ਮਿਲਿ ਨਰਨਿ ਮੈਂ ਪਿਖਿ ਧਰਿ ਅਭਿਲਾਖਾ। ਸਭਿ ਇਕੱਤ੍ਰ ਜ਼ੇਵਰ ਲਖੇ ਹਰਖਯੋ ਬੁਧਿਵਾਨਾ। –ਲੈਹੌਂ ਸੈਪੁਟ ਪੰਥ ਮੈਂ– ਦਿਢ ਚਿਤਵਨ

---

[1] ਸਾਫ਼ ਕਰਦੇ ਹਾਂ। [2] ਜਾਣ ਦਾ। [3] ਜ਼ਿੱਲਾ ਅ ਦਿ (ਜ਼ਰੀ)। [4] ਭਾਵ ਹਥਨੀ। [5] ਅਸਵਾਰ ਹੋਈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਹੈ। ਪਿਛੇ ਮਾਤਾ ਜੀ ਕਹਿੰਦੇ ਹਨ ਵੇਰੀ ਜਹਾਂਗੀਰ ਦੀ ਬੇਗਮਾਂ ਦੀ ਕਰਕੇ ਲਿਆ (ਦੇਖੋ ਪਿਛਲਾ ਨੰਬਰ ਅੰਕ ੭੭), ਸੋ ਜੇ ਜਹਾਂਗੀਰ ਦੀ ਬੇਗਮਾਂ ਦੀ ਕੀਤੀ ਹੈ 'ਹਕ਼ੀਕਤ' ਤਦੋਂ ਓਹ ਸੀ ਤਾਂ ਪਰਾਣਾ ਕਿੱਸਾ ਸਾਬਤ ਹੋ ਗਿਆ। ਜੇ ਵਰਤਮਾਨ ਦੀ ਕਹਾਣੀ ਹੈ ਕਿ 'ਮਾਤਾ ਨਾਨਕੀ ਦੇ ਕਹੇ ਤਰ ਵੇਰੀ ਕਰਨ ਗਿਆ' ਤਾਂ ਓਹ ਆਪੇ ਝੂਠੀ ਸਾਬਤ ਹੋ ਗਈ। ਆਦੇਪ ਕਰਨ ਵਾਲੇ ਦਾ ਹਾਫ਼ਜ਼ਾ ਖਰਾਬ ਹੈ ਜੋ ਏਹੋ ਜਿਹਾ ਹੀ ਕਰਦਾ ਹੈ, ਜੋ ਸ਼ਾਹਜਹਾਂ ਦੀ ਦਾਰਾ ਤੇ ਜਹਾਂਗੀਰ ਦੀ ਬੇਗਮ ਦਾ ਵੇਰਵਾ ਵੀ ਭੁੱਲ ਗਿਆ ਹੈ। ਇਹ ਸਾਖੀ ਮਹਿੰਮਾ ਪ੍ਰਕਾਸ਼ ਵਿਚ ਵੀ ਨਹੀਂ ਹੈ।

ਠਾਨ॥੧੦॥ਕਿਤਿਕ ਅਗਾਰੀ ਚਲਿ ਪਰੇ ਮਗ ਮਹਿੰ ਨਰ ਲਾਰਾ[1]। ਹੁਇ ਨਿਚਿੰਤ ਗਵਨੇ ਸਕਲ ਉਰ ਤ੍ਰਾਸ ਬਿਸਾਰਾ। ਬਿਧੀ ਚੰਦ ਕਰਿ ਦ੍ਰਿਸ਼ਟਿ ਮਹਿੰ ਏਗਮ ਅਸਵਾਰੀ। ਚਲਨੇ ਸੰਗ ਚਾਹਤਿ ਲਿਯੋ ਜ਼ੇਵਰ ਮੁਲ ਭਾਰੀ ॥੧੧॥ ਮੁਤ੍ ਤਜਨਿ ਹਿਤ ਟਿਕ ਗਯੋ ਜੋ ਹਥਨੀ ਪਾਛੇ। ਦਾਵ ਜਾਨਿ ਅਵਕਾਸ਼ ਲਹਿ ਅਬਿ ਲੇਵੌਂ ਆਛੈ। ਤਿਹ ਸਮ ਬਨ ਦੇਯੋ ਨਿਕਟਿ ਬੋਲਤਿ ਤਿਸ ਜੈਸੇ। ਲਾਸ[2] ਗਹੀ ਦਿਢ ਹਾਥ ਮੈਂ ਜੋਹਨ ਕਰਿ[3] ਤੈਸੇ ॥ ੧੨ ॥ ਭੁਜ ਬਲ ਤੇ ਆਰੂਢ ਕਰਿ ਅੰਤਰ ਕਰ ਘਾਲਾ[4]। ਲਗਨੇ ਜਾਇ ਸੰਪੁਟ ਜਹਾਂ ਗਹਿ ਖੈਂਚਿ ਨਿਕਾਲਾ। ਬਿਸਮਤਿ ਬੇਗਮ ਬੋਲਤੀ,'ਕੌ ਹੈਂ,ਤੂੰ ਕੌ ਹੈਂ?'ਲੇਵਤ ਹੀ ਉਤਰਨੇ ਤਰੈ ਕਰਿ ਛਾਰ ਉਚੋਹੈ[5]॥੧੩॥'ਚੋਰ ਚੋਰ' ਕੂਕੀ ਤਬਹਿ ਦੌਰੇ ਨਰ ਆਏ। ਹਥਨੀ ਕੇ ਚਹੁੰ ਦਿਸ਼ਿ ਫਿਰੇ ਨਹਿੰ ਕੁਛ ਦਰਸਾਏ। ਬਿਧੀ ਚੰਦ ਕਰਿ ਸ਼ੀਘ੍ਰਤਾ ਤਜਿ ਮਗ ਤਤਕਾਲਾ। ਸੰਪੁਟ ਦਿਢ ਸੰਭਾਰਿ ਕਰਿ ਪਾਛੈ ਹਟਿ ਚਾਲ॥੧੪॥ਦੂਰ ਫਰਕ ਕੌ ਪਾਇ ਕਰਿ ਪਾਤੀ ਹੁਇ ਆਈ।ਉਲੰਘਿ ਬਿਪਾਸਾ ਨਦੀ ਕੌ ਸਭਿ ਚਿੰਤ ਗਵਾਈ। ਤਮ ਮਹਿੰ ਨਰ ਇਤ ਉਤ ਫਿਰੇ ਮਗ ਨੇਰੇ ਨੇਰੇ। ਨਹਿੰ ਪਾਯੋ ਤਸਕਰ ਗਯੋ[6],ਬਿਸਮਾਇਂ ਘਨੇਰੇ ॥ ੧੫॥ ਬੇਗਮ ਭਈ ਹਿਰਾਨ ਮਨ 'ਅਸ ਚੋਰ ਨ ਹੇਰਾ। ਭੁਮ ਸਭਿ ਮਹਿੰ ਤੇ ਲੈ ਗਯੋ ਹਠ ਧਾਰਿ ਬਡੇਰਾ'। ਸ਼੍ਰੀ ਸਤਿਗੁਰ ਗੁਨ ਗਾਵਤੋ ਆਨੰਦ ਉਪਜਾਵੈ। ਬਿਧੀ ਚੰਦ ਕਰਤਾਰ ਪੁਰਿ ਮਾਰਗ ਕੌ ਆਵੈ ॥ ੧੬ ॥ ।ੁਖ ਸੋਂ ਪਹੁੰਚਨੇ ਆਇ ਕਰਿ ਪੁਰਿ ਵਿਖੈ ਪ੍ਰਵੇਸ਼ਾ। ਗਯੋ ਮਹਿਲ ਜਹਿੰ ਨਾਨਕੀ ਆਨੰਦ ਵਿਸ਼ੇਖਾ।ਸੁੰਦਰ ਸੰਪੁਟ ਹੇਮਕੋ ਧਰਿ ਦੀਨਿ ਅਗਾਰੀ। ਹਾਥ ਜੋਰਿ ਕਰਿ ਬੰਦਨਾ ਸਭਿ ਗਿਰਾ ਉਚਾਰੀ ॥੧੭॥'ਮਾਤਾ! ਕਰੀ ਸਹਾਇਤਾ ਇਹ ਭੁਖਨ ਆਨੋ।ਬੇਗਮ ਡੇਰਾ ਨਿਕਟਿ ਹੀ ਮਿਲਿ ਗਯੋ ਮਹਾਨੇ। ਸਿੱਖਨਿ ਕੇ ਧਾਰਜ ਪੁਰਹੁ ਜਹਿੰ ਕਹਾਂ ਸਹਾਈ। ਰਾਖਹੁ ਮੇਰੀ ਲਾਜ ਨਿਤ ਇਹ ਕਹਾਂ ਬਡਾਈ' ॥ ੧੮ ॥ ਬਿਸਮਤਿ ਚਿਤ ਹ੍ਵੈ ਨਾਨਕੀ ਆਨੰਦ ਉਪਜਾਯੋ । 'ਚੋਰੀ ਮੈਂ ਅਤਿਸ਼ੈ ਚਤੁਰ ਤੁਰਨ ਹੀ ਲਜਾਯੋ'। ਦਾਸੀ ਸੰਗ ਬਖਾਨਿ ਕੈ ਸੰਪੁਟ ਖੁਲ੍ਹਵਾਯੋ।ਭਰਮ ਜਵਾਹਰ ਖਿੰਦ ਤੇ ਜਗ-ਮਗ ਝਮਕਾਯੋ ॥੧੯॥ਮੁਕਤਾ ਗਨ ਕਰਨਾ ਭਰਨ[7] ਬਡ ਆਭ ਸੁਹਾਵੈ[8]।

[1]ਕਤਾਰ, ਵਹੀਰ।[2]ਫੜਿਆ ਦੱਸਿਆ।[3]ਹੋ ਕਰਦੇ।[4](ਮੰਜ਼ਾਰੀ)ਦੇ ਅੰਦਰ ਦੇਥ ਪਾਇਆ।[5]ਉੱਚੀ ਛਾਲ।
[6]ਦੇਰ ਨਾ ਪਾਯਾ ਗਿਆ।[7]ਕੰਨਾਂ ਦੇ ਗਹਿਣੇ।[8]ਮੁਹਣੀ ਆਬ ਵਾਲੇ। [ਪਾ:-ਨਰ=ਨਾਦਾ]

ਸੀਸ ਫੂਲ[1] ਹੀਰੇ ਜਰੇ ਜਿਨ ਮੋਲ ਉਦਾਰੇ। ਬੈਸਰ[2], ਗਰ ਕੁਖਨ ਭਲੈ ਅਰੁ ਹਾਥਨਿ ਕੇਰੇ। ਦੇਖਤਿ ਦੇਤਿ ਪ੍ਰਮੋਦ ਕੋ ਦੁਤਿਵੰਤ ਬਡੇਰੇ ॥ ੨੦ ॥ ਉਤ ਪ੍ਰਸੰਨ ਬਹੁ ਨਾਨਕੀ ਬਰ ਸੁੰਦਰ ਦੀਨੋ'ਗੁਰ ਜਸੁ ਕੋ ਸੰਗ ਜਸੁ ਰਹੈ ਜਗ ਮਹਿੰ ਸੁਖ ਲੀਨੇ। ਸੱਤਿਨਾਮ ਮਨਿ ਮਹਿੰ ਬਸਹਿ ਸਿੱਖੀ ਬਡ ਧਾਰੋ। ਜਨਮ ਮਰਨ ਬੰਧਨਿ ਛੁਟਹਿੰ ਗੁਰਿ ਤੋਹਿ ਉਧਾਰੋ ॥ ੨੧ ॥ ਤੋਹਿ ਨਾਮ ਕੋ ਉਚਰ ਕਰਿ ਰਿਪੁ ਤੇ ਜੋ ਪਾਵੈਂ।ਪੁਰਸ਼ਾਰਥ ਗੁਰ ਹਿਤ ਕਰੇ ਸਭਿ ਬਿਘਨ ਮਿਟਾਵੈਂ। ਪਰਉਪਕਾਰੀ ਬਹੁ ਰਹਨੋ ਬਿਦਤਹਿੰ ਜਗ ਮਾਂਹੀ। ਦੁਖ ਬਿਹੀਨ ਤਨ ਤੁਵ ਰਹੈ ਸਭਿ ਕਰੈਂ ਸਰਾਹੀ' ॥੨੨॥ਬਾਰ ਬਾਰ ਇਮ ਨਾਨਕੀ ਆਸ਼ਿਖ ਬਹੁ ਦੀਨੋ। ਆਗਯਾ ਲੈ ਕਰਿ ਮਾਤ ਤੇ ਉਠਿ ਬੰਦਨ ਕੀਨੋ। ਸ਼੍ਰੀ ਹਰਿ ਗੋਵਿੰਦ ਕੋ ਦਰਸ ਪੁਨ ਜਾਇ ਨਿਹਾਰਾ। ਪਗ ਪੰਕਜ ਪਰ ਸੀਸ ਧਰਿ ਪਰਸੰਗ ਉਚਾਰਾ॥੨੩॥ਮੁਸਕਾਨੇ ਗੁਨ ਖਾਨਿ ਸੁਨਿ ਸਨਮਾਨ ਬਿਠਾਯੋ। 'ਤੁਵ ਸਮਤਾ ਨਹਿੰ ਕਿਸੂ ਮਹਿੰ' ਜਸੁ ਭਾਖਿ ਸੁਨਾਯੋ। ਬਿਧੀ ਚੰਦ ਕੋ ਕਰਮ ਅਸੁ ਸੁਨਿ ਪਿਖਿ ਬਿਸਮਾਵੈ।ਜਹਾਂ ਨ ਪਹੁੰਚਨੋ ਜਾਇ ਕਿਸ, ਤਤਛਿਨ ਤਹਿੰ ਜਾਵੈ ॥ ੨੪ ॥ ਜਬਿ ਸਤਿਗੁਰ ਮੰਦਿਰ ਗਏ ਸੁਠ ਪਲੰਘ ਸੁਹਾਏ। ਸਕਲ ਬਿਭੂਖਨ ਨਾਨਕੀ ਤਬਿ ਆਨਿ ਦਿਖਾਏ।'ਬਿਖਮ ਥਾਨ ਤੇ ਆਨ ਕਰਿ ਇਹ ਅਰਪਨ ਕੀਨੇ ।ਬੁਧਿ ਬਲ ਮੈਂ ਅਤਿ ਚਤੁਰ ਹੈ ਸਮ ਅਪਰ ਨ ਚੀਨੇ' ॥ ੨੫ ॥ ਸੁਨਿ ਕਰਿ ਸ਼੍ਰੀ ਸਤਿਗੁਰ ਕਹਯੋ'ਇਸ ਕਰਮ ਬਿਸਾਲੇ। ਹਯ ਲਸ਼ਾਵਨ ਅਚਰਜ ਕਰਨੋ ਬਿਚ ਮਾਨਵ ਜਾਲੇ। ਨਹਿੰ ਆਵਤਿ ਕਹਿਬੇ ਬਿਖੈ[3] ਕਸ਼ਾ ਕਹੈਂ ਸੁਨਾਈ'। ਇੱਤਸ਼ਾਦਿਕ ਬਹੁ ਭਾਂਤਿ ਕੀ ਕਰਿ ਦਾਸ ਬਡਾਈ॥੨੬॥ਦੇਖਿ ਬਿਭੂਖਨ ਨਾਨਕੀ ਨਹਿੰ ਪਹਿਰਨ ਚਾਹੈ।ਅਪਨੇ ਉਚਿਤ ਨ ਚੀਨਿ ਕੈ ਕਹਿ ਭਰਤਾ ਪਾਹੈ। ਪੈਂਦੇਖਾਂ ਕੀ ਭਾਰਜਾ ਕਹਿ ਨਿਕਟਿ ਬੁਲਾਈ। ਬਹੁ ਮੋਲੇ ਤਤਛਿਨ ਦਿਏ ਲੈ ਕਰਿ ਹਰਿਖਾਈ ॥ ੨੭ ॥ ਪੁਨ ਬਾਬਕ ਕੀ ਨਾਰਿ ਕੋ ਬਖਸ਼ੇ ਤਤਕਾਲ*।ਜਬਰ

[1]ਏਕ। [2]ਨੱਥ। [3](ਇਸ ਦੇ ਕਰਮ) ਕਹਿਣ ਵਿਚ ਨਹੀਂ ਆਂਵਦੇ। *ਇੱਥੇ ਇਹ ਵੱਸ਼ਣ ਦੀ ਕੋਸ਼ਸ਼ ਕੀਤੀ ਗਈ ਹੈ ਕਿ ਮਾਤਾ ਜੀ ਨੇ ਵੇਰੀ ਦਾ ਮਾਲ ਅੰਗੀਕਾਰ ਕਰਨਾ ਉਵਿੱਤ ਨਹੀਂ ਜਾਤਾ, ਜਿਸ ਦਾ ਭਾਵ ਇਹ ਹੈ ਕਿ ਵੇਰੀ ਪ੍ਰਾਹੁਨ ਨਹੀਂ ਬਿਧੀ ਚੰਦ ਦੀ ਚਤੁਰਤਾ ਦੀ ਨਾਜ਼ਮਾਇਸ਼ ਸੀ। ਪਰ ਅਸਲ ਗਲ ਇਹੋ ਹੈ ਕਿ ਪ੍ਰੀਚਾ ਅਜੇਹੇ ਹਨ। ਇਹ ਸਾਖੀ ਮਹਿਜ਼ ਪ੍ਰਚਾਰ ਵਿਚ ਭੀ ਨਹੀਂ ਹੈ ਤੇ ਕਹਾਣੀ ਭੀ ਅਟਪਟੀ ਹੈ। ਜਿਵੇਂ ਬੀਰ ਬਲ ਦੀ ਚਤੁਰਤਾ ਦੇਖ ਚਿਲੀ ਦੀ ਮਸਖਰੀ ਨੇ ਮੁਬਦੇ ਜੀ ਦੇ ਜਿੰਦਾ ਦਿਲੀ ਦੇ ਜਿੰਮੇ ਕਹਾਣੀਆਂ ਕਈ ਚਤੁਰਨੇਕ ਹਰ ਸਮੇਂ ਨਵੇਂ ਘੜ ਲੈਂਦੇ ਹਨ, ਤਿਵੇਂ ਇਹ ਇਪੀ ਵਾਰ ਦੇ ਨਾਉਂ ਤੇ ਕਿਸੇ ਚਤਰ ਦੀ ਘੜੀ ਘਾੜਤ ਜਾਪਦੀ ਹੈ। ਕਹਾਣੀ ਟੋਹਣ ਵਾਲੇ ਨੂੰ ਨਤੀਜੇ ਤੇ ਪਹੁੰਚਣ ਵਿਚ ਇਸ ਗੱਲ ਦਾ ਵੀ ਚਕਰ ਚਾਹੀਦਾ ਨਹੀਂ।

ਜਵਾਹਰ ਜਰੇ ਜਿਨ ਥਰ ਦਿਪਹਿਂ ਉਜਾਲਾ। ਲਕਰਿ ਸੁਜਸੁ ਬਖਾਨਤੀ ਉਰ ਮੋਦ ਉਪਾਏ। ਲਾਖਹੁ ਕੀਮਤ ਜਿਨਹੁ ਕੀ ਨਿਜ ਤਨ ਪਹਿਰਾਏ ॥ ੨੮ ॥ ਇਸ ਪ੍ਰਕਾਰ ਕਰਤਾਰਪੁਰਿ ਕੇਤਿਕ ਦਿਨ ਟਾਰੇ।ਸੁਨਿ ਸੁਨਿ ਆਵੈਂ ਸੰਗਤਾਂ ਚਹੁੰ ਦਿਸ਼ਿਨਿ ਨਿਹਾਰੇ। ਮਨੋ ਕਾਮਨਾ ਪਾਇ ਕਰਿ ਗਨ ਭੇਟ ਚੜ੍ਹਾਵੈਂ। ਦੇਸ਼ ਬਿਦੇਸ਼ਨ ਸਿੱਖ ਬਹੁ ਪੁਰਬਨਿ ਦਰਸਾਵੈਂ ॥ ੨੯ ॥ ਸਭਿ ਦਿਸ਼ਿ ਬਿਖੈ ਮਸੰਦ ਗਨ ਆਨਹਿਂ ਗੁਰ ਕਾਰਾ। ਲਾਖਹੁ ਧਨ ਕੋ ਅਰਪਤੇ ਸਤਿਗੁਰ ਦਰਬਾਰਾ। ਤਿਮ ਹੀ ਖਰਚ ਬਿਸਾਲ ਹੈ ਗੁਰ ਦੇਗ ਚਲਾਵੈਂ। ਸੁਭਟਨਿ ਕੋ ਦੇ ਚਾਕਰੀ ਸਿਰੁਪਾਉ ਦਿਵਾਵੈਂ॥੩੦॥ ਦੋਹਰਾ ॥ ਇਸ ਬਿਧਿ ਗੁਰ ਘਰ ਕੇ ਖਰਚ ਨਿਤਪ੍ਰਤਿ ਹੋਤਿ ਬਿਸਾਲ। ਤਿਮ ਹੀ ਆਵਤਿ ਦਰਬ ਬਹੁ ਪੁਰਹਿਂ ਗੁਰੂ ਕ੍ਰਿਪਾਲ ॥੩੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੌ 'ਬਿਧੀ ਚੰਦ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅੰਸੂ ॥ ੪ ॥

੪. [ਬਿਧੀਚੰਦ। ਬਾਲ੍ਹ ਹਸਨਾ। ਪੈਂਦੇ ਦੇ ਘਰ ਪੁੱਤ੍ਰ ਹੋਣਾ]।

ਦੋਹਰਾ ॥ ਸਹਿਜ ਸੁਭਾਇਕ ਸਤਿਗੁਰੂ ਗਏ ਮਹਿਲ ਕੇ ਮਾਂਹਿ। ਬਿਧੀਚੰਦ ਕੋ ਸੰਗ ਲੇ ਬੈਠੇ ਤਹਾਂ ਸੁਹਾਹਿਂ ॥ ੧ ॥ ਚੌਪਈ ॥ ਤਬਹਿ ਨਾਨਕੀ ਅਰੁ ਮਰਵਾਹੀ। ਬੈਠੀ ਆਇ ਬੰਦਿ ਕਰ ਪਾਹੀ। ਮੁਸਕਾਵਤਿ ਬੂਝਤਿ ਗੁਰ ਸੰਗਾ। 'ਬਿਧੀਚੰਦ ਤੁਮਰੋ ਸਿਖ ਚੰਗਾ ॥ ੨॥ ਭਾ ਅਵਤਾਰ ਆਪ ਕੋ ਭਾਰਾ। ਕਲਿ ਮਹਿਂ ਕੁਟਿਲ ਕਰੈ ਨਿਸਤਾਰਾ। ਬਨਸੋ ਸਿੱਖ ਰਾਵਰ ਕੋ ਆਇ। ਤਊ ਸੁਭਾਵ ਨ ਪਲਟਸੋ ਜਾਇ ॥ ੩ ॥ ਚੋਰੀ ਕਰਤਿ ਹੋਤੁ ਉਪਕਾਰੇ। ਗੁਰ ਕੇ ਕਾਰਜ ਅਨਿਕ ਸੁਧਾਰੈ। 'ਬਿਧੀਚੰਦ ਭਾਈ! ਹਿਤ ਧਰੇ। ਅਪਰ ਕਰਮ ਜੋ ਕਿਛ ਤੈਂ ਕਰੈ ॥ ੪ ॥ ਕਰਹੁ ਸੁਨਾਵਨਿ ਹਮ ਕੋ ਸੋਇ। ਜਿਨ ਸੁਨਿਬੋ ਮਨ ਅਚਰਜ ਹੋਇ। ਤੋਹਿ ਸਮਾਨ ਸੁਨਸੋ ਨਹਿਂ ਕਾਨਾ। ਕਿਮ ਦੇਖਨਿ ਮਹਿਂ ਆਵਹਿ ਜਾਨਾ'* ॥ ੫ ॥ ਤੁਝ ਸਮ ਇਕ ਤੁਝਹੀ ਕਉ ਜਾਨਾ। ਅਪਰ ਕਰਸੋ ਸੋ ਕਰਹੁ ਬਖਾਨਾ'। ਸੁਨਿ ਬਿਧੀਏ ਕਰ ਜੋਰਿ ਸੁਨਾਯੋ। 'ਸੁਨਹੁ ਮਾਤ! ਇਕ ਕਰਮ ਕਮਾਯੋ ॥ ੬ ॥ ਸ਼੍ਰੀ ਅਰਜਨ ਮੁਝ ਸੰਗ ਉਚਾਰਾ।—ਤੁਵ ਸਿਰ ਚੋਰੀ ਲੇਖ ਉਦਾਰਾ। ਜੋ ਅਬਿ ਚਹਹੁ[2] ਕਰਹੁ ਉਪਕਾਰਾ। ਪਰ ਧਨ ਆਪ ਨ ਲਿਹੁ ਕਰ ਧਾਰਾ[3]—॥ ੭ ॥

---

[1] ਏਹੋ ਜਿਹਾ (ਕੋਈ ਹੋਰ) ਭੈਣੀਂ ਨਹੀਂ ਸੁਣਿਆਂ, ਦੇਖਣ ਤੇ ਜਾਣਨ ਵਿਚ ਕੀਕੂੰ ਆ ਸਕੇ। [2](ਚੋਰੀ ਕਰਨੀ) ਚਾਹਵੇਂ ਤਾਂ। [3]ਪਰਾਏ ਧਨ ਨੂੰ ਆਪ ਹੱਥ ਨਾਂ ਲਾਈਂ ਅਥਵਾ ਧਾਰਨ ਨਾ ਕਰੀਂ। *ਪਾਃ—ਨਹਿਂ ਦੇਖਨ ਨਹਿ ਆਇਸ ਜਾਨਾ। ਪੁਨਾਃ ਕਿਮ ਦੇਖਨ ਨਹਿਂ ਆਵਹਿ ਜਾਨਾ।

ਤੁਮ ਸੁਨਿ ਮੈਂ ਇਕ ਕੇ ਘਰ ਗਯੋ। ਤਿਨ ਕੋ ਬਹੁ ਦਾਰਿਦ ਪਿਖਿ ਯੋ। ਦੀਪਤਿ ਬੈਠੇ ਬਹੁ ਮੁਰਝਾਏ। ਏਕ ਸਮੈ ਦਿਨ ਨਹਿੰ ਤ੍ਰਿਪ-ਤਾਏਂ[1]॥੯॥ਇਕ ਕੰਨਜਾਂ ਤਿਨ ਕੇ ਘਰ ਮਾਂਹੀ।ਬਰ ਪ੍ਰਾਪਤਿ ਧਨਬਿਨਨਹਿੰ ਤਾਹੀ। ਨਿਤ ਚਿੰਤਾ ਮਹਿੰ ਰਹੈਂ ਬਿਮੂਰਤਿ। ਰਹੈਂ ਸਥਿਰਜਿਮ* ਪਾਹਿਨ ਮੂਰਤਿ॥੯॥ਤਿਨਕੋ ਦੇਖਿਦਯਾਮੁਹਿਆਈ।–ਮੈਂ ਦੈਹੌਂ ਧਨੁ–ਗਿਰਾ ਸੁਨਾਈ। –ਜਿਸਤੇ ਕੰਨਜਾਂ ਕੋ ਹੁਇ ਬਨਾਹੁ। ਅਰੁ ਬੈਠੇ ਭੋਜਨ ਲਿਹੁ ਖਾਹੁ–॥੧੦॥ ਤਿਸ ਪੁਰਿ ਮਹਿੰ ਇਕ ਘਰ ਚਲਿ ਗਯੋ। ਬ੍ਰਿੰਦ ਮੇਲ ਤਹਿੰ ਦੇਖਤਿ ਭਯੋ। ਮਿਲਜੋ ਨਰਨ ਮਹਿੰ ਅੰਤਰ ਬਰਨੋ। ਹੁਤੋ ਬਨਾਹੁ ਸਭਿ ਦੇਖਨਿ ਕਰਨੋ ॥ ੧੧ ॥ ਤਬਿ ਬਰਾਤ ਅੰਤਰ ਬੁਲਵਾਈ।ਹਿਤ ਭੋਜਨ ਕਰਿ ਪਾਂਤਿ ਬਿਠਾਈ। ਤਹਿੰ ਮੈਂ ਭਯੋ ਪਰੋਸਨ ਵਾਰਾ।ਭਰਜੋ ਟੋਕਰਾ ਲਯਾਉਂ ਅਹਾਰਾ ॥ ੧੨ ॥ ਤਬਿ ਮੈਂ ਲੈ ਪਕਵਾਨ ਘਨੇਰਾ। ਗਯੋ ਨਿਕਸਿ ਕਰਿ ਕਿਨਹੁੰ ਨ ਹੇਰਾ। ਤਿਨ ਛੁਧਿਤਨਿ ਕੋ ਦੀਨਸਿ ਆਨਿ। ਲੇ ਹਰਿਖਾਇ ਸੁ ਕੀਨਸਿ ਖਾਨ ॥ ੧੩ ॥ ਅਪਰ ਵਸਤੁ ਕੁਛ ਹਾਥ ਨ ਆਈ। ਜਾਇ ਅਪਰ ਘਰ ਸੰਨ੍ਹ ਲਗਾਈ। ਅੰਤਰ ਬਰਨੋ ਚੁਬਾਰੇ ਚਰਨੋ। ਬੈਠਨੋ ਬਨੀਆ ਤਹਾਂ ਨਿਹਰਨੋ ॥੧੪॥ [2]ਰੁਜਨਾਵੇ ਲੇਖੇ ਕੀ ਬਿਧੀ। ਰਹਨੋ ਜੋਰਿ ਹੋਵਤਿ ਨਹਿੰ ਸਿਧੀ[2]। ਤੀਨ ਜਾਮ ਜਾਮਨਿ ਬਿਤ ਗਈ। ਗਿਨਤਿ ਮੰਦਮਤਿ ਭਜਾਗਿ ਨ ਦਈ ॥ ੧੫॥ ਜਾਗਤਿ ਇਸਤ੍ਰੀ ਬਜਾਕੁਲ ਹੋਈ। ਦੂਧ ਕਟੋਰਾ ਭਰਿ ਕਰਿ ਸੋਈ। ਢਿਗ ਹੁਇ ਕਹਿ ਸਮੁਝਾਵਨ ਕਾਜ।–ਖਾਇ ਨ ਪੀਓ ਤੈਂ ਕਿਛੁ ਆਜ ॥ ੧੬ ॥ ਜੋ ਅਬਿ ਤੁਝ ਤੇ ਜਾਇ ਨ ਦੇਖਾ[3]। ਤਜਾਗਿ ਦੇਹੁ ਪੁਨ ਕੀਜਹਿ ਲੇਖਾ–। ਸੁਨਤਿ ਬਾਕ ਕੋ ਰਿਸ ਤੇ ਰਾਚਾ। ਨਿਜ ਇਸਤ੍ਰੀ ਕੋ ਹਤਸਿ ਤਮਾਚਾ ॥੧੭॥ ਭਈ ਕ੍ਰੋਧ ਧਰ ਗੋਰਿ ਕਟੋਰਾ। ਦੂਧ ਬਿਥਾਰਨੋ ਪਤਿ ਕੀ ਓਰਾ। ਕਹਨੋ–ਸ਼ੁਮ ਤੂੰ ਭਯੋ ਮਹਾਨੇ। ਦੇਵ ਪਿਤਰ ਕਿਸਹੂੰ ਨਹਿੰ ਮਾਨੇ ॥ ੧੮ ॥ ਇਕ ਦਮਰੀ ਪਰ ਰਾਤਿ ਗੁਜਾਰੀ।ਸਮੁਝਾਯੋ ਤੇ ਰਿਸ ਨ੍ਰਹਿ ਮਾਰੀ–।ਇਮ ਕਹਿ ਰੁਦਤਿ ਹੋਇ ਦੁਖਿਆਰੀ।ਸੁਪਤੀ ਜਾਇ ਨੀਂਦ ਨ ਭਾਰੀ ॥੧੯॥ ਭਈ ਕਲਹ,ਬਨੀਏ ਦੁਖ ਪਾਯਹੁਤਜੀ ਵਹੀ ਤਿਹ ਠਾਂ ਪਤਾਯਹੁ। ਜਬ ਦੋਨ ਕਹੁ ਸੁਧਿ ਨਹਿੰ ਰਹੀ। ਦੁਰਜੋ ਏਕ ਥਲ ਮੈਂ

[1] ਦਿਲ ਵਿਚ ਇਕ ਦਰੋ ਬੀ ਨਹੀਂ ਸੀ ਰਜ ਖਾਂਦੇ। [2] ਜ਼ਨਾਮਦੇ (ਦੀ ਵਹੀ) ਦੇ ਲੇਖੇ ਦੀ ਬਾਕੀ ਰੱਲ ਰਹਿਆ, ਪਰ ਸਿੱਧ ਨ ਹੋਈ, ਭਾਵ ਵਿਚ ਮਿਲਦੀ ਨਹੀਂ ਸੀ। [3] (ਹਿਸਾਬ) ਦੇਖਿਆ ਨਹੀਂ ਜਾਂਦਾ। *ਪਾ:–ਜਨੁ।

ਸਭਿ ਲਹੀ ॥ ੨੦ ॥ ਜਾਇ ਚੁਬਾਰੇ ਮਹਿੰ ਬਰਿ ਗਯੋ। ਧਰਨੈ ਸੰਦੂਖ ਨਿਹਾਰਤਿ ਭਯੋ।ਕਰਿ ਬਲ ਕੋ ਬਹੁ ਤੋਰਨੈ ਤਾਰ।ਤਾਕੀ ਖੋਲਿ ਬੀਚ ਕਰ ਡਾਰਾ॥੨੧॥ਬੈਲੀ ਧਨ ਕੀ ਲਾਗਸਿ ਹਾਥ। ਲੈ ਕਰਿ ਮੈਂ ਤੁਰਨਤਾ ਸਾਥ। ਨਿਕਸਨੈ ਵਹਿਰ ਗਯੋ ਘਰ ਤਿਨ ਕੇ। ਦੀਰਘ ਦਾਰਿਦ ਹੁਤੋ ਸੁ ਜਿਨ ਕੇ ॥੨੨॥ ਸੁਪਤਿ ਪਰੈ ਦੰਪਤਿ ਕੋ ਦੇਖਿ। ਕਰੈ ਜਗਾਵਨ ਦੁਖੀ ਪਰੇਖਿ। ਸਰਬ ਦਰਬ ਕੋ ਦੈ ਕਰਿ ਆਯੋ। ਸ਼੍ਰੀ ਅਰਜਨ ਕੋ ਆਨਿ ਸੁਨਾਯੋ ॥੨੩॥ ਗੁਰ ਪ੍ਰਸੰਨ ਮਨ, ਸਿਰ ਕਰ ਧਰਨੈ। ਕਹਨੈ–ਲੇਖ ਚਰੀ ਅਬਿ ਟਰਨੈ[1]। ਗੁਰ ਘਰ ਕੇ ਬਹੁ ਕਾਜ ਸੁਧਾਰਹਿੰ। ਆਪ ਤਰੈਂ ਅਵਰਨ ਕੋ ਤਾਰਹਿੰ–॥ ੨੪॥ ਇਮ ਸਤਿਗੁਰ ਕੋ ਬਰ ਹੈ ਮੋਹੀ। ਬਡੇ ਭਾਗ ਕਰਿ ਮਿਲਿਬੋ ਹੋਹੀ। ਕਰੀ ਕ੍ਰਿਪਾ ਗਨ ਪਾਪ ਨਿਵਾਰੇ। ਅਪਨੇ ਚਰਨ ਲਾਇ ਨਿਸਤਾਰੈ[2]॥੨੫॥ ਸੁਨਿ ਗੁਰ ਪਤਨੀ ਅਚਰਜ ਲਹਨੈ। 'ਸਾਧ ਸਾਧ' ਬਿਧੀਏ ਕਹੁ ਕਹਨੈ। ਕਿਤਿਕ ਕਾਲ ਬੈਠਨੈ ਦਰਸਾਯੋ। ਪੁਨ ਉਠਿ ਕਰਿ ਨਿਜ ਥਲ ਚਲਿ ਆਯੋ ॥੨੬॥ ਖਾਨ ਪਾਨ ਕਰਿ ਨਿਸਾ ਬਿਤਾਈ। ਜਾਗੇ ਪ੍ਰਭੁ ਪ੍ਰਭਾਤਿ ਹੁਇ ਆਈ। ਸ਼ੌਚ ਸ਼ਨਾਨ ਠਾਨਿ ਗੁਰ ਪੂਰੇ। ਬੈਠਹਿੰ ਪੁਨ ਦਿਵਾਨ ਗਨ ਸੂਰੇ ॥੨੭॥ ਇਕ ਬਾਲੂ ਸਿਖ ਸੇਵਾ ਲਾਗਨੈ। ਪ੍ਰੇਮ ਪਾਇ ਪੰਕਜ ਕੇ ਪਾਗਨੈ। ਜਬਿ ਗੁਰ ਚਢਿ ਕਰਿ ਕਿਤਹੁੰ ਸਿਧਾਵੈਂ। ਆਗੂ ਤੁਰੰਗਮ ਦੌਰਨੈ ਜਾਵੈ ॥ ੨੮ ॥ ਖੇਦ ਨ ਮਾਨਹਿ ਦੂਰ ਸਿਧਾਰੈ। ਜਾਇ ਤਹਾਂ ਗੁਰ ਜਹਾਂ ਪਧਾਰੈਂ। ਸ਼੍ਰੀ ਹਰਿਗੋਵਿੰਦ ਕੋ ਮੁਖ ਹੇਰਹਿ। ਹਸਹਿ ਅਧਿਕ ਹੁਇ ਖੁਸ਼ੀ ਘਨੇਰਹਿ ॥੨੯॥ ਬੈਠਤਿ ਚਲਤਿ ਸਮੁਖ ਜਬਿ ਹੋਇ। ਹਸਹਿ ਬਦਨ ਤੇ ਹਰਖਤਿ ਸੋਇ। ਧਰਨੈ ਨਾਮ ਤਬਿ ਗੁਰ ਨਿਜ ਰਸਨਾ। 'ਭਯੋ ਆਜ ਤੇ ਬਾਲੂ ਹਸਨਾ' ॥ ੩੦ ॥ ਤਿਸ ਦਿਨ ਤੇ ਤਿਸ ਕੋ ਗੁਰ ਕਹੈਂ[3]। 'ਅਬਿ ਗੁਰਦਿੱਤੇ ਕੇ ਸੰਗ ਰਹੈਂ'। ਮਾਨਨੈ ਬਾਕ ਪ੍ਰੇਮ ਮਨ ਰੰਗ। ਰਹਨਿ ਲਗਨੈ ਗੁਰ ਨੰਦਨ ਸੰਗ ॥ ੩੧ ॥ ਚਢੈ ਵਹਿਰ ਤਬਿ ਆਗੈ ਧਾਵਹਿ। ਜਹਿੰ ਪਹੁੰਚਹਿ ਚਲਿ ਤਹਾਂ ਸਿਧਾਵੈ। ਇਕ ਦਿਨ ਸ਼੍ਰੀ ਗੁਰਦਿੱਤਾ ਗਏ। ਬਨ ਅਖੇਰ ਕੋ ਖੇਲਤਿ ਭਏ ॥ ੩੨ ॥ ਨਿਕਸਨੈ ਸ਼ੂਕਰ ਚਲਨੈ ਪਲਾਈ। ਗੁਰ ਸੁਤ ਦੇਖਿ ਤੁਰੰਗ ਧਵਾਈ।ਗਏ ਦੂਰ ਲੌ ਸਭਿ ਹਟਿ ਰਹੇ।

[1] ਦੇਗੀ ਦਾ ਦੇਖ ਕੇ ਟੋਟ ਦੇਣਾ ਤਾਂ ਗੁਰੂ ਜੀ ਦਾ ਬਿਰਦ ਹੈ, ਪਰਉਪਕਾਰ ਲਈ ਬੀ ਦੇਗੀ ਦੀ ਛੁਟ ਚਲਨੀ ਠੀਕ ਨਹੀਂ ਕਿਉਂਕਿ ਗੁਰੂ ਸਿਖਨਾ ਇਸ ਦੇ ਉਲਟ ਹੈ। [2]ਗੁਰੂ ਜੀ ਨੇ ਕਹਿਆ।

ਪਹੁੰਚਨੋ ਗਯੋ ਨ ਸ਼ੂਮ ਕੋ ਲਹੋ ॥ ੩੩ ॥ ਇਕ ਬਾਲੂ ਹਸਨਾ ਤਹਿੰ ਗਯੋ। ਸਤਿਗੁਰ ਨੰਦ ਬਿਲੋਕਤਿ ਭਯੋ। ਅਧਿਕ ਜਾਨਿ ਸੇਵਾ, ਹਰਖਾਏ। ਟੋਪੀ ਬਖਸ਼ਿ ਦਈ ਤਿਸ ਥਾਏਂ ॥ ੩੪ ॥ ਲੇਕਰਿ ਸਿੱਧ ਸ਼ਕਤਿ ਕੋ ਪਾਈ। ਭਯੋ ਗਯਾਨ ਮਨੁ ਆਨੰਦ ਪਾਈ। ਹਤਜੋ ਕੋਲ ਸੋ ਆਨਿ ਉਠਾਏ। ਪੁਰਿ ਕਰਤਾਰ ਬਿਖੈ ਚਲਿ ਆਏ ॥ ੩੫ ॥ ਸਕਲ ਪ੍ਰਸੰਗ ਸੁਨਾਯੋ ਗੁਰ ਕੋ। 'ਬਖਸ਼ਿਸ਼ ਕਰੀ ਪ੍ਰੇਮ ਪਿਖਿ ਉਰ ਕੋ'। ਸ਼੍ਰੀ ਹਰਿਗੋਵਿੰਦ ਭਏ ਪ੍ਰਸੰਨ। ਸਭਿਨਿ ਸੁਨਾਇ ਬਖਾਨਿ ਬਦੰਨ ॥ ੩੬ ॥ 'ਅਬਿ ਤੇਰੀ ਪੂਰੀ ਭਈ ਸੇਵਾ। ਕਰੋ ਰਿਝਾਵਨਿ ਬਹੁ ਗੁਰਦੇਵਾ।ਬੈਠਹੁ ਭਜਨ ਕਰਹੁ ਪ੍ਰਭੁ ਕੇਰਾ।ਜਨਮ ਮਰਨ ਕਾਟਜੋ ਅਬਿ ਤੇਰਾ' ॥ ੩੭ ॥ ਲੈ ਗੁਰ ਖੁਸ਼ੀ ਦ੍ਵਾਰ ਥਿਰ ਰਹਜੋ। ਰਾਤਿ ਦਿਵਸ ਹਰਿ ਸਿਮਰਨ ਲਹਜੋ। ਇਮ ਸ਼੍ਰੀ ਹਰਿਗੋਵਿੰਦ ਕ੍ਰਿਪਾਲਾ। ਕਰੋ ਉਧਾਰਨ ਸਿੱਖ ਬਿਸਾਲਾ ॥੩੮॥ ਬੈਠੇ ਹੁਤੇ ਦਿਵਾਨ ਮਝਾਰੀ।ਪੈਂਦਖਾਨ ਆਯੋ ਬਲ ਭਾਰੀ। ਹਾਥ ਜੋਰਿ ਹਰਖਤਿ ਹੁਇ ਕਹੋ।'ਸੁਤ ਜਨਮਜੋ ਤੁਮ ਕਰੁਨਾ ਲਹੋ' ॥੩੯॥ ਨਿਜ ਰਸਨਾ ਤੇ ਨਾਮ ਬਖਾਨੋ। ਜੀਵਤ ਰਹੋ ਦਾਸ ਨਿਜ ਜਾਨੋ'। ਕ੍ਰਿਪਾ ਠਾਨਿ ਗੁਰ ਕੀਨਿ ਬਖਾਨ। 'ਪੈਂਦੇ ਖਾਂ ਕੋ ਸੈਦੇ ਖਾਨ ॥ ੪੦ ॥ ਤਵ ਸੁਤ ਕੋ ਸੁਤ ਜੋ ਉਪਜੈਹੈ। ਹਮ ਤੇ ਪਲਟਾ ਸੋ ਪੁਨ ਪੈਹੈ'। ਸੁਨਿ ਬਿਸ਼ਮਜੋ ਕਹਿ ਪੈਂਦੇਖਾਨ। 'ਕਹਾਂ ਬਾਕ ਇਹ ਕੀਨਿ ਬਖਾਨ?'॥੪੧॥ਤਬਿਗੁਰ ਭਨਜੋ'ਨੇਤਿ'ਹੈਐ ਸੋ।ਜਿਸਹਿ ਨ ਮੇਟਿ ਸਕਹਿ ਕੋ ਕੈਸੇ। ਜਬਿ ਹੁਇ ਹੈ ਤਬਿ ਜਾਨਜੋ ਜਾਇ'। ਸੁਨਿ ਦਿਵਾਨ ਸਗਰੇ ਬਿਸਮਾਇ ॥ ੪੨ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਭਾਸੇ 'ਗਿਰੀਵੰਦ ਬਾਕੁ ਹਸਨਾ ਪੈਂਦੇ ਖਾਨ ਨੰਵ' ਪ੍ਰਸੰਗ ਵਰਨਨੰ ਨਾਮ ਚਤੁਰਥੋ ਅੰਸੁ ॥ ੪ ॥

੫. [ਪੈਂਦੇ ਦਾ ਘਰ ਜਵਾਈ। ਸ਼੍ਰੀ ਤੇਗ ਬਹਾਦਰ ਜੀ ਦੇ ਵਿਆਹ ਦੀ ਤਿਆਰੀ]

ਦੋਹਰਾ ॥ ਤਨੁਜਾ ਪੈਂਦੇ ਖਾਨ ਕੀ ਬਰ ਕੋ ਉਚਿਤ ਪਛਾਨ। ਛੋਟੇ ਮੀਰ ਸੁ ਗ੍ਰਾਮ ਮਹਿੰ ਬਾਸਹਿ ਏਕ ਪਠਾਨ ॥ ੧ ॥ ਹਾਕਲ ਛੰਦ ॥ ਤਿਹ ਨਾਮ ਖਾਨ ਅਸਮਾਨਾ। ਬਧ ਖੋਜ਼ਸ ਬਰਖਨਿ ਜਾਨ॥ਸੋ ਪਦਰ[1] ਸਮੇਤ ਬਸੰਤ॥ਢਿਗ ਸ਼ਾਹੁ ਚਾਕਰੀ ਵੰਤਾ ॥ ੨ ॥ ਸਨਮਾਨ ਸਮੇਤ ਮਹਾਨਾ। ਧਨ ਸ਼ਾਹੁ ਦੇਤਿ ਭਟ ਜਾਨਾ। ਨਿਜ ਸਮਤਾ[2] ਭਲੇ ਪਛਾਨੀ॥ਕੁਲ,ਧਨ, ਬਧ ਸੁੰਦਰ ਮਾਨੀ ॥੩॥ ਤਬਿ ਪੈਂਦ ਖਾਨ ਕਰਿ ਨਾਤਾ॥ਦੇ ਸੁਤਾ ਸੁ ਕੀਨਿ ਜਮਾਤਾ॥ਤੰਤਕਾਲ ਨਿਕਾਹੁ ਕਰਾਯੋ । ਘਰ ਅਪਨੇ ਤਿਸੈ ਬਸਾਯੋ ॥ ੪ ॥ ਸੁਤ ਉਪਜਜੋ

[1] ਭਾਵ ਆਪ ਦੀ ਬਖਸ਼ਿਸ਼ ਨਾਲ। [2] ਹੈਸੀਅਤ। [3] ਪਿਤਾ। [4] ਬਰਾਬਰੀ।

ਬਾਰਿਕ ਸੋਈ[1]। ਤਨੁਜਾਪਤਿ ਸੁਤ ਸਮ ਜੋਈ[2]। ਤਿਸ ਦੇਖਿ ਰਹੈ ਸੁਖ ਪਾਈ। ਕਰਿ ਰਾਖਨੋ ਸਦਨ ਜਵਾਈ[3] ॥ ੫ ॥ ਲੈ ਗੁਰ ਤੇ ਵਸਤੁ ਮਹਾਨਾ। ਸਭਿ ਦੇਤਿ ਤਾਂਹਿ ਸੁਖ ਮਾਨਾ। ਤਿਮ ਪੈਂਦ ਖਾਨ ਕੀ ਦਾਰਾ। ਬਹੁ ਕਰਤਿ ਰਹਤਿ ਨਿਤ ਪਯਾਰਾ ॥ ੬ ॥ ਕਰਿ ਭੋਜਨ ਸ੍ਵਾਦਲ ਨਾਨਾ। ਅਚਿਵਾਇ ਆਪਨੇ ਪਾਨਾ। ਇਮ ਬੀਤਨੋ ਕੇਤਿਕ ਕਾਲਾ। ਮਿਲਿ ਭੋਗਹਿ ਅਨੰਦ ਬਿਸਾਲਾ ॥ ੭ ॥ ਸ਼੍ਰੀ ਗੁਰੂ ਬਿਲਾਸ ਧਰੈਤੇ। ਚਢਿ ਜਾਤਿ ਅਖੇਰ ਕਰੈਤੇ। ਗਨ ਜੀਵਨ ਜਗਤ ਉਧਾਰੈਂ। ਬਿਚਰੈਤੇ ਵਹਿਰ ਪ੍ਰਹਾਰੈਂ[4] ॥੮॥ਬਹੁ ਸਿੱਖਨਿ ਦੇ ਉਪਦੇਸ਼ਾ। ਕਿਹ ਕਾਟਤਿ ਜਗਤ ਕਲੇਸ਼ਾ॥ ਖ਼ਲ ਭ੍ਰਿਪਤਿ ਭਏ ਰਿਪੁ ਮਾਰੇ। ਜਸ ਦਸ ਦਿਸ਼ਿ ਅਧਿਕ ਬਿਥਾਰੇ ॥ ੯ ॥ [5]ਖਲ ਮੁਸ਼ਕਲ ਮਾਰ ਗੁਰ ਸੂਰਾ। ਨਿਜ ਦਾਸ ਕਾਮਨਾ ਪੂਰਾ। ਪਰਵਿਰਤ ਪੰਥ ਮਹਿੰ ਤੈਸੇ। ਨਿਰਬਿਰਤ ਬਿਖੈ ਰਹਿੰ ਜੈਸੇ[6] ॥ ੧੦ ॥ ਸ਼੍ਰੀ ਨਾਨਕ ਅੰਗਦ ਚੰਦੰ। ਸ਼੍ਰੀ ਅਮਰਦਾਸ ਸੁਖਕੰਦੰ। ਗੁਰ ਰਾਮਦਾਸ ਗੁਨ ਖਾਨੀ। ਸ਼੍ਰੀ ਅਰਜਨ ਜਿਮ ਬ੍ਰਹਮ ਗਯਾਨੀ ॥੧੧॥ ਤਿਮ ਸ਼੍ਰੀ ਹਰਿਗੋਵਿੰਦ ਬੀਰਾ। ਉਰ ਨਿਸ਼ਚਾ ਤਥਾ ਗਹੀਰਾ। ਜਿਮ ਪੰਚਹੁ ਸ਼ਾਂਤਿ ਸਰੂਪੰ। ਤਿਮ ਖਸ਼ਟਮ ਭਏ ਅਨੂਪੰ॥੧੨॥[7]ਪਰਵਿਰਤਿ:—ਰਾਖਿਬੋ ਦਲ ਕੋਭਟ ਕਰਨਿ ਬਟੋਰਨ ਥਲ ਕੋ। ਤੁਰਕੇਸ਼ੁਰ ਸੋਂ ਬਡ ਝੇਰਾ। ਨਿਤ ਕਰਨ ਉਖੇਰ ਬਿਖੇਰਾ॥੧੩॥ ਰਿਪੁ ਹਤਿ ਸੰਗ੍ਰਾਮ ਮਚਾਏ। ਪੁਰਸ਼ਾਰਥ ਕਰੈ ਕਰਾਏ। [8]ਪਰ ਨਿਸ਼ਚਾ ਗਯਾਨ ਮਹਾਨਾ। ਸਭਿਹਿਨਿ ਕੈ ਏਕ ਸਮਾਨਾ[9] ॥ ੧੪ ॥ ਇਮ ਕੇਤਿਕ ਸਮਾ ਬਿਤਾਯੋ। ਸ਼ੁਭ ਮਾਘ ਮਾਸ ਤਬਿ ਆਯੋ। ਪਿਖਿ ਲਾਲਚੰਦ ਮਨ ਆਨੀ। ਨਿਜ ਦਾਰਾ ਸੰਗ ਬਖਾਨੀ ॥੧੫॥ [10]ਨਿਜ ਤਨੁਜਾ ਗੁਜਰੀ ਕੇਰਾ। ਹੈ ਬਯਾਹਨਿ ਸਮਾ ਅਛੇਰਾ। ਕਰਿ ਦੀਜੈ ਉਰ ਅਭਿਲਾਖਾ[11]। ਸੁਨਿ ਬਿਸ਼ਨੁ ਕੁਇਰ ਬਚ ਭਾਖਾ ॥ ੧੬ ॥ [12]ਇਹ ਤੋਹਿ ਮਨੋਰਥ ਆਛਾ। ਮਮ ਉਰ ਮਹਿੰ ਦੀਰਘ ਬਾਂਛਾ। ਕਰਿ ਦੇਹੁ ਬਿਲੰਬ ਨ ਕੀਜੈ। ਲਿਖਿ ਸਾਹਾ ਗੁਰ ਕੋ

---

[1](ਪੋਂਦੇ ਦੇ ਘਰ ਜੋ) ਪੁੱਤ੍ਰ ਹੋਇਆ ਉਹ ਅਜੇ ਬਾਲਕ ਸੀ (ਇਸ ਵਾਸਤੇ)। [2]ਜਵਾਈ ਨੂੰ ਪੁੱਤਰ ਵਾਂਗ ਰੱਖਦਾ ਸੀ (ਪੋਂਦਾ)। [3]ਘਰ ਜਵਾਈ ਬਣਾ ਰਖਿਆ। [4]ਬਾਹਰ ਵਿਚਰਦੇ ਜੀਵਾਂ ਨੂੰ ਮਾਰਦੇ ਹਨ ਭਾਵ ਸ਼ਿਕਾਰ ਖੇਡਦੇ ਹਨ। [5]ਪਰਵਿਰਤੀ ਮਾਰਗ ਵਿਚ ਤਿਵੇਂ ਰਹਿੰਦੇ ਹਨ ਜਿਵੇਂ ਨਿਵਿਰਤੀ ਵਿਚ ਰਹਿੰਦੇ ਹਨ। ਭਾਵ ਦੋਹੀਂ ਪਾਸੀਂ ਪਰਨ ਹਨ। ਰਾਜ ਤੇ ਜੋਗ ਦੋਹਾਂ ਵਿਚ ਪ੍ਰਧਨ ਪਦ ਤੇ ਹਨ। [6]ਅਗੇ ਪਰਵਿਰਤੀ ਦੇ ਕੰਮ ਦੱਸਦੇ ਹਨ:—। [7]ਅਗੇ ਨਵਿਰਤੀ ਦੀ ਵ੍ਰਿਤਿ ਦੱਸਦੇ ਹਨ:—

ਦੀਜੈ'॥ ੧੭॥ ਕਰਿ ਮਸਲਤ ਬਿੱਪ ਬੁਲਾਯੋ। ਕਹਿ ਸਾਹਾ ਤਬਹਿ ਸੁਨਾਯੋ*। 'ਜਬਿ ਫਲਗਣ ਨੌਮੀ ਆਵੈ।ਤਬਿ ਬਸਾਹ ਰਚਹੁ ਸੁਖ ਪਾਵੈ'॥ ੧੮॥ ਲਿਖਿ ਕਾਗਦ ਬਿੱਪ ਪਠਾਯੋ। ਚਲਿ ਸਤਿਗੁਰ ਕੇ ਢਿਗ ਆਯੋ। ਕਹਿ ਆਸ਼ਿਖ ਬੈਠਿ ਸੁਨਾਵਾ। 'ਮੈਂ ਸਾਹਾ ਲੈ ਕਰਿ ਆਵਾ'॥ ੧੯॥ ਕਰਿ ਪਾਤੀ ਤਬਹਿ ਪਠਾਈ। ਸੁਨਿ ਮੰਦਿਰ ਸੁਧਿ ਪਹੁੰਚਾਈ। ਤਿਨ ਰੀਤਿ ਕਰੀ ਕੁਲ ਜੇਤੀ। ਉਤਸਾਹੁ ਬਿਸਾਲ ਸਮੇਤੀ॥ ੨੦॥ ਮਿਲਿ ਗਾਵਤਿ ਗੀਤ ਰਸਾਲੇ। ਉਪਜਾਵਤਿ ਅਨੰਦ ਬਿਸਾਲੇ। ਦਿਜ ਸੇਵ ਕਰਾਇ ਰਖਾਯੋ। ਪੁਨ ਦੀਨਿ ਬਿਦਾਇ ਪਠਾਯੋ॥੨੧॥ਜਬਿ ਬਸਾਹ ਦਿਵਸ ਨਿਯਰਾਏ। ਸਨਬੰਧੀ ਸਕਲ ਬੁਲਾਏ। ਪਕਵਾਨ ਭੋਜ ਸਭਿ ਥਾਨੇ। ਉਤਸਾਹ ਕੀਨਿ ਹਰਖਾਨੇ॥ ੨੨॥ ਸੁਤ ਬਨਿਤਾ ਕੇ ਜੁਤਿ ਦਾਤੂ। ਗੁਰ ਅਮਰ ਬੰਸ ਹਰਖਾਤੂ। ਗੁਰ ਸਸੁਰ ਆਇ ਹਰਿਚੰਦੂ। ਲਖਿ ਦੋਹਿਤ ਬਸਾਹ ਅਨੰਦੂ॥ ੨੩॥ ਧਨ ਬਨਿਤਾ ਲੈ ਪਰਿਵਾਰਾ।ਚਲਿ ਆਏ ਪੁਰਿ ਕਰਤਾਰਾ।ਸਰਸੁਧਾ ਛੋਰਿ ਨਰ ਔਰੀ। ਹਰਿਚੰਦ ਸੰਗ ਤਿਸ ਨੌਰੀ॥੨੪॥ ਸਭਿ ਦਰਸ਼ਨ ਗੁਰ ਕੇ ਆਏ। ਸੁਤ ਬਸਾਹ ਸੁਨਤਿ ਮੁਦ ਪਾਏ। ਯੁਤ ਭਾਗਨ ਆਯੋ ਦ੍ਵਾਰਾ। ਲੈ ਰਾਮਾ ਅਪਨੀ ਦਾਰਾ॥ ੨੫॥ ਸੁਨਿ ਜੋਧ ਰਾਇ ਨਰ ਗਨ ਕੋ। ਸ਼ੁਭ ਵਸਤੁ ਗੁਰੂ ਅਰਪਨ ਕੋ। ਤ੍ਰਿਯ ਬ੍ਰਿੰਦ ਲਏ ਪਟਰਾਨੀ। ਚਲਿ ਆਈ ਅਨੰਦ ਮਹਾਨੀ॥ ੨੬॥ ਸੁਨਿ ਸਾਧੂ ਰੂਪਾ ਆਯੋ। ਪਰਿਵਾਰ ਸੰਗ ਸਭਿ ਲਯਾਯੋ। ਇੱਤਯਾਦਿਕ ਜਿਨ ਸੁਧ ਪਾਈ। ਸਭਿ ਪਹੁੰਚੇ ਬਿਲਮ ਭੁਲਾਈ॥੨੭॥ ਸੁਤ ਸਾਧੂ ਧਰਮਾ ਲੀਨੇ। ਗੁਰ ਮਿਲਿਬੇ ਮਗ ਪਗ ਦੀਨੇ। ਰਥ ਚਢਿ ਕਰਿ ਬੀਰੋ ਆਈ। ਗੁਰ ਸੁਤਾ ਮਿਲਨਿ ਲਲਚਾਈ॥ ੨੮॥ ਸਭਿ ਆਨਿ ਗੁਰੂ ਪਦ ਬੰਦੇ। ਮਿਲਿ ਭੱਲੇ ਤ੍ਰੋਹਣ ਬ੍ਰਿੰਦੇ। ਗੁਰ ਜਥਾ ਜੋਗ ਸਨਮਾਨੇ। ਸੁਧ ਲੀਨਿਸਿ ਖਾਨੁ ਰੁ ਪਾਨੇ॥ ੨੯॥ ਸਨਬੰਧੀ ਅਰੁ ਪਰਵਾਰਾ। ਮਿਲਿ ਜਥਾ ਜੋਗ ਮੁਦ ਧਾਰਾ। ਸ਼ੁਭ ਨਾਨਕੀ ਰੁ ਮਰਵਾਹੀ। ਕਹਿ ਗਿਰਾ ਮ੍ਰਿਦਲ ਸਭਿ ਪਾਂਹੀ॥ ੩੦॥ ਤ੍ਰਿਯ ਜਿਤ ਕਿਤ ਜੇਤਿਕ ਆਈ। ਕਰਿ ਮੰਗਲ ਦੇਤਿ ਬਧਾਈ। ਮਿਲ ਗਾਵਤਿ ਸੁੰਦਰ ਗੀਤਾ। ਜੋ ਅਨੰਦ ਬਧਾਵਤਿ ਚੀਤਾ॥ ੩੧॥ ਗੁਰ ਘਰ ਕੋ ਦੇਖਿ ਸਮਾਜਾ। ਜਿਮ ਦੇਸ਼ਨਪਤਿ

*ਪਿੱਛੇ ਕਈ ਵੇਰ ਲਿਖ ਆਏ ਹਾਂ ਕਿ ਇਹ ਗੁਰੂ ਘਰ ਦੀ ਮਿਰਯਾਦਾ ਨਹੀਂ; ਵੇਖੋ ਰਾਸਿ ੪ ਅੰਸੁ ੭ ਅੰਕ ੨੪ ਦੀ ਹੇਠਲੀ ਟੂਕ।

ਮਹਾਰਾਜਾ। ਸਨਬੰਧੀ ਸਰਬ ਸਰਾਹੈਂ। 'ਇਨ ਉਦਮੋ ਪ੍ਰਤਾਪ ਮਹਾਂ ਹੈ ॥ ੩੨ ॥ ਰਣ ਕਰਤੇ ਸ਼ਾਹੁ ਹਰਾਯੋ। ਪਦ ਪਾਛੈ ਨਹੀਂ ਹਟਾਯੋ। ਅਸ ਅਪਰ ਨ ਜਗ ਮੈਂ ਕੋਈ। ਇਨ ਸੰਗ ਜੰਗ ਚਹਿ ਜੋਈ ॥ ੩੩ ॥ ਗੁਰ ਘਰ ਮਹਿ ਪੁਰਬ ਪੀਰੀ। ਅਬਿ ਇਨਹੁ ਦੁਤੀ ਲੇ ਮੀਰੀ।ਪਰਤਾਪ ਸੁਜਸੁ ਜਗ ਛਾਯੋ। ਸਮ ਰਾਜਨਿ ਔਸ੍ਵਰਜ ਪਾਯੋ' ॥ ੩੪ ॥ ਇੱਤਮਾਦਿਕ ਮਿਲਿ ਮਿਲਿ ਭਾਖੈਂ। ਰਣ ਗਾਥ ਬੂਝਿ ਅਭਿਲਾਖੈਂ। ਨਿਤ ਗੁਰ ਢਿਗ ਸਭਾ ਬਿਸਾਲਾ। ਸਭਿ ਬੈਠਤਿ ਆਨੰਦ ਨਾਲਾ ॥ ੩੫ ॥ ਨਿਤ ਸ੍ਵਾਦਲ ਹੋਤਿ ਅਹਾਰਾ। ਖਟ ਰਸ ਕੇ ਅਨਿਕ ਪ੍ਰਕਾਰਾ। ਬਹੁ ਰਾਗ ਰੰਗ ਨਿਤ ਹੋਵੈਂ। ਨਿਜ ਧੈਨ ਮਾਨਿ ਮਿਲਿ ਜੋਵੈਂ[1] ॥੩੬॥ ਗਨ ਮੰਗਤ ਜਨ ਸੁਨਿ ਆਵੈਂ।ਧਨ ਧਾਨ ਬਸਨਬਹੁ ਪਾਵੈਂ। ਜੱਸ ਗਾਵਤਿ ਬਿਬਿਧ ਪ੍ਰਕਾਰੇ। 'ਜੈ ਸਤਿਗੁਰ' ਕਰਤਿ ਉਚਾਰੈਂ ॥ ੩੭ ॥ ਦਿਨ ਇਸ ਬਿਧਿ ਕੇਤਿਕ ਬੀਤੇ।ਸਭਿ ਕਰਤਿ ਬਜਾਹ ਕੀ ਰੀਤੇ। ਧੁਨਿ ਉਚੀ ਬਾਜਤਿ ਬਾਜੇ। ਸ਼ਰਨਾਇ ਮ੍ਰਿਦੰਗਨਿ ਸਾਜੇ[2] ॥ ੩੮ ॥ ਗਨ ਢੌਲਕ ਢੋਲ ਬਜਾਵੈਂ। ਬਛ ਦੁੰਦਭਿ ਨਾਦ ਉਠਾਵੈਂ। ਡਫ ਮੁਰਲੀ ਝਾਂਝ ਬਿਸਾਲਾ। ਮਿਲਿ ਪਟਹਿ ਨਫੀਰੀ ਜਾਲਾ ॥ ੩੯ ॥ ਨਿਤ ਨੌਬਤ ਦ੍ਵਾਰ ਅਗਾਰੀ। ਸਭਿ ਕਰਹਿੰ ਕੁਲਾਹਲ ਭਾਰੀ। ਕਿਤ ਦੇਵਤਿ ਬਿਬਿਧ ਤਮਾਸ਼ੇ। ਸੁਰਲੋਕ ਮਨਿੰਦ ਬਿਲਾਸੇ ॥ ੪੦ ॥ ਕਿਤ ਨਟ ਗਨ ਕਰਤਿ ਅਖਾਰੇ। ਮਿਲਿ ਨਰ ਸਮੁਦਾਇ ਨਿਹਾਰੈਂ। ਦਿਨ ਬੀਤਤਿ ਜਾਨਹਿੰ ਨਾਂਹੀ। ਬਹੁ ਸੁੰਦਰ ਮੰਗਲ ਮਾਂਹੀ ॥ ੪੧ ॥ ਸ਼੍ਰੀ ਤੇਗਬਹਾਦਰ ਸੋਹੈ। ਨਰ ਨਾਰਿ ਰੂਪ ਪਿਖਿ ਮੋਹੈ। ਸਮ ਪਿਤ ਕੇ ਦੀਰਘ ਛੋਲੇ।ਮੁਖ ਮੰਡਲ ਚੰਦ ਸੁਸ਼ੀਲੇ॥੪੨॥ ਭੁਜ ਲਾਂਬੋ ਆਯੁਤ ਛਾਤੀ। ਬਿਸਤਿਰਤਿ ਆਂਖ ਕੁਛ ਰਾਤੀ[3]। ਜੁਗ ਕੰਧ ਉਤੰਗ ਸੁਹਾਏ। ਗਤਿ ਮੰਦ ਮੰਦ ਛਬਿ ਪਾਏ ॥ ੪੩ ॥ ਉਦਬਰਤਨ[4] ਮਲਿਬੇ ਹੇਤਾ। ਮਿਲਿ ਨਾਰਿ ਸੁਹਾਗ ਸਮੇਤਾ। ਮੁਖ ਗਾਵਤਿ ਮਰਦਨ ਕੀਨਾ। ਸਭਿ ਤਨ ਕੌ ਗਹਿ ਭੁਜ ਪੀਨਾ ॥੪੪॥ ਇਸ਼ਨਾਨੇ ਸੌਰਭ ਸੰਗਾ[5]। ਸੁਭ ਸ਼ੋਭਤਿ ਭੇ ਸੁਭ ਅੰਗਾ। ਬਹੁ ਸੂਖਮ ਚੀਰ ਜਿ ਚਾਰੂ । ਕਰਿ ਪੋਸ਼ਿਸ਼ ਪੀਤ ਉਦਾਰੂ ॥ ੪੫ ॥ ਤਨ ਪਹਿਰਤਿ ਦੁਤੀ[6] ਬਧਾਈ । [7]ਜਨੁ ਸਿਮਟਿ ਛਟਾ ਇਕ ਥਾਈਂ।ਮੁਖ ਚੰਦ ਬੀਚ ਮੈਂ ਲੀਨਾ[7] । ਜਗ ਨ ਯਹਿ ਕਮਲ ਰਸ

[1]ਦਰਸ਼ਨ ਕਰਦੇ ਹਨ। [2]ਸਾਜ਼। [3]ਲਾਲ। [4]ਵੱਟਣਾ। [5]ਸੁਗੰਧੀਆਂ ਨਾਲ। [6]ਸੁੰਦਰਤਾ। [7]ਚੰਦ੍ਰਮਾ ਵਰਗੇ ਮੁਖ ਨੂੰ (ਮਾਨੋਂ) ਕਿਸਲੀਆਂ ਨੇ ਇਕ ਥਾਂ ਇਕੱਠੀਆਂ ਹੋਕੇ ਵਿਚ ਲੈ ਲਿਆ ਹੈ।

ਲੀਨਾ[1] ॥ ੪੬ ॥ ਕਰ ਕੰਛਣਾ ਬੰਧਨ ਕੀਨਾ। ਬਹੁ ਦਾਜ ਦਿਜਨਿ ਕੋ ਦੀਨਾ। ਮਿਲਿ ਗਾਵਤਿ ਕੋਕਿਲ ਬੈਨੀ। ਬਡ ਤੀਛਨ ਪੰਕਜ ਨੈਨੀ ॥ ੪੭ ॥ ਕਟ ਕੇਹਰਿ ਬਰ, ਗਜਗੌਨੀ। ਧਰ ਬਸਨ ਬਿਭੂਖਨ ਲੌਨੀ[2]।ਸਭਿ ਤੇਗਬਹਾਦਰ ਸੰਗਾ। ਚਲਿ ਗਾਵਤਿ ਅਨੰਦ ਉਮੰਗਾ ॥ ੪੮ ॥ ਗਨ ਮਿਲੀ ਬਰਾਤ ਸੁਹਾਈ। ਦੁਤਿ ਬਸਨ ਬਿਭੂਖਨ ਛਾਈ। ਨਿਜ ਪੁਰਿ ਮਹਿੰ ਕਰਨੇ ਢੁਕਾਊ। ਨਹਿ ਥਾਹਿਨ ਲੀਨਸਿ ਕਾਊ ॥ ੪੯ ॥ ਗੁਰ ਚਲੇ ਰੂਪ ਅਭਿਰਾਮੁ। ਜਹਿੰ ਲਾਲਚੰਦ ਕੋ ਧਾਮੁ। ਧਰਿ ਜੋਧ ਹਾਥ ਪਰ ਹਾਥਾ। ਸਭਿ ਭੱਲੇ ਤ੍ਰੋਹਣ ਸਾਥਾ ॥ ੫੦ ॥ ਸਿਖ ਸੰਗਤਿ ਮਿਲਿ ਸਮੁਦਾਏ। ਬਰ-ਬੀਰ ਸੰਗ ਛਬਿ ਪਾਏ। ਧਰਿ ਸਿਪਰ ਖੜਗ ਨਿਜ ਅੰਗਾ।ਜੋ ਅਹੈਂ ਬਹਾਦੁਰ ਜੰਗਾ ॥ ੫੧ ॥ ਗਨ ਮੇਲ ਅਪਰ ਸਭਿ ਚਾਲੇ। ਚਹੁੰ ਦਿਸ਼ ਮਹਿੰ ਭੀਰ ਬਿਸਾਲੇ। ਪੁਰਿ ਬਿਖੈ ਗਰੀ ਜਿ ਬਜ਼ਾਰਾ। ਗਨ ਮਾਨਵ ਸਭਿਨਿ ਮਝਾਰਾ ॥ ੫੨ ॥ ਧਰਿ ਭੂਖਨ ਬਸਤ੍ਰ ਨਵੀਨੇ। ਬਨਿ ਛੈਲ ਫਿਰਤਿ ਰਸ ਲੀਨੇ। ਗਨ ਬਾਦਤ ਬਜੇ ਬਿਸਾਲੇ। ਸਭਿ ਆਗੇ ਦੂਲਹੁ ਚਾਲੇ ॥ ੫੩ ॥ ਸਿਰ ਸ਼ੇਖਰ[3] ਸੁੰਦਰ ਸੋਭੈ। ਨਰ ਨਾਰਿ ਪਿਖਤਿ ਮਨ ਲੋਭੈ। ਇਮ ਗਮਨੇ ਕਰਨ ਢੁਕਾਊ। ਬਰਖਾਵਤਿ ਬਿਤ[4] ਚਿਤ ਚਾਊ ॥੫੪॥ ਤਬਿ ਲਾਲਚੰਦ ਹੁਇ ਆਗੇ। ਕਰਿ ਮਿਲਨੀ ਪ੍ਰੇਮ ਸੁ ਪਾਗੇ। ਕਰਿ ਅੱਗੂ ਬਿਲੰਦ ਅਕੋਰੈ। ਤਹਿੰ ਖਰੋ ਹੁਇ ਕਰ ਜੋਰੈ ॥ ੫੫ ॥ ਪਗ ਪੰਕਜ ਕੋ ਲਪਟਾਯੋ।ਗੁਰ ਗਹਿ ਕਰਿ ਹਾਥ ਉਠਾਯੋ। ਮਿਲਿ ਅੰਕ ਗਯੋ ਨਿਜ ਧਾਮਾ।। ਕਰਿ ਤਯਾਰ ਭਲੇ ਸਭਿ ਸਾਮਾ[5] ॥ ੫੬ ॥ ਸ਼੍ਰੀ ਤੇਗ ਬਹਾਦਰ ਭਾਏ। ਸੁਸਰਾਲ ਦ੍ਵਾਰ ਲਗਿ ਆਏ। ਕੁਲ ਰੀਤਿ ਕਰੀ ਨਰ ਨਾਰੀ। ਬਹੁ ਗਾਵਤਿ ਦੇ ਕਰਿ ਗਾਰੀ* ॥ ੫੭ ॥ ਪੁਨ ਹਟਿ ਕਰਿ ਡੇਰਾ ਕੀਨਾ।ਪੁਰਿ ਅਧਿਕ ਕੁਲਾਹਲ ਚੀਨਾ।ਸਭਿ ਟਿਕੀ ਬਰਾਤ ਅਨੰਦੇ। ਗਨ ਮੰਗਲ ਪਿਖਿ ਹਰਖੰਦੇ ॥ ੫੮ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਅੰਸੇ 'ਸ੍ਰੀ ਤੇਗ ਬਹਾਦਰ ਬਰਾਤ' ਪ੍ਰਸੰਗ ਬਰਣਨੰ ਨਾਮ ਪੰਚਮੋ ਅੰਸੂ ॥ ੫ ॥

੬. [ਸ਼੍ਰੀ ਤੇਗ ਬਹਾਦੁਰ ਵਜਾਹ]।

ਦੋਹਰਾ ॥ ਜੁਗ ਘਟਿਕਾ ਨਿਸ ਕੋ ਬਿਤੇ ਭੋਜਨ ਹੇਤੁ ਬੁਲਾਇ।ਸ਼੍ਰੀ ਗੁਰ ਹਰਿ ਗੋਬਿੰਦ ਜੀ ਚਲੇ ਸੰਗ ਸਮੁਦਾਇ ॥ ੧ ॥ ਹਾਕੁਲ ਛੰਦ ॥ ਸ਼੍ਰੀ ਤੇਗ-

[1]ਰਸ ਵਿਚ ਲੀਨ ਹਨ। [2]ਸੁੰਦਰ। [3]ਮੁਕਟ, ਸਿਰ ਤੇ ਪਹਿਨਣੇ ਦਾ ਸੇਹਰਾ [ਮੌ, ਸ਼ੇਖਰ]। [4]ਧਨ। [5]ਸਾਮਾਨ। *ਦੇਖੋ ਰਾਸ ੪ ਅੰਸੂ ੪ ਅੰਕ ੫ ਦੀ ਠਹਲੀ ਟੂਕ।

ਬਹਾਦਰ ਦੁਲੇ। ਸਭਿ ਆਗੇ ਗੁਰ ਅਨਕੂਲੋਂ[1]। ਘਰ ਲਾਲਚੰਦ ਕੇ ਚਾਲੇ। ਗਨ ਬਾਦਤ ਦੁਨੀ ਉਠਾਲੇ ॥੨॥ ਤਬਿ ਆਤਸ਼ਬਾਜ਼ੀ ਛੋਰੇ। ਚਢਿ ਜਾਤਿ ਗਗਨ ਕੀ ਓਰੇ। ਬਹੁ ਝਾਰ ਮਤਾਬੀ ਬਾਰੀ। ਜਨੁ ਫੂਲ ਰਹੀ ਫੁਲਵਾਰੀ ॥ ੩ ॥ ਕੋ ਛੂਟਤਿ ਸ਼ਬਦ ਉਠਾਲੈਂ। ਕੋ ਚਰਖੀ ਭ੍ਰਮਤਿ ਬਿਸਾਲੈਂ। ਬਡ ਕਰਤਿ ਜੋਰ ਬਿਧਿ ਨਾਨਾ। ਇਮ ਅਧਿਕ ਤਮਾਸ਼ੋ ਠਾਨਾ ॥੪॥ ਨਰ ਨਾਰਿ ਬਿਲੋਕਿ ਅਨੰਦੈ। ਜਿਹ ਕਿਹ ਠਾਂ ਭੀਰ ਬਿਲੰਦੈ। ਚਲਿ ਸਨੈ ਸਨੈ ਗੁਰ ਧੀਰਾ। ਅਵਿਲੋਕਤਿ ਚਲਤਿ ਪ੍ਰਬੀਰਾ[2] ॥ ੫॥ ਘਰ ਲਾਲਚੰਦ ਕੇ ਜਾਈ। ਗਨ ਪੰਕਤਿ ਕਰਿ ਬੈਠਾਈ। ਬਰ ਚੰਦਨ ਚੌਂਕੀ ਚਾਰੁ। ਰੁਚਿਰਾਸਨ ਤਿਸ ਪਰ ਡਾਰੁ ॥ ੬ ॥ ਸਨਮਾਨ ਗੁਰੂ ਬੈਠਾਏ।ਕਰ ਧੋਵਨਿ ਕੋ ਜਲ ਲਯਾਏ। ਪੁਨ ਥਾਰ ਸੁ ਧਰੇ ਅਗਾਰੀ। ਪਕਵਾਨ ਅਨੇਕ ਪ੍ਰਕਾਰੀ ॥ ੭ ॥ ਬਹੁ ਸੁੰਦਰ ਦਏ ਅਹਾਰਾ। ਸਭਿ ਅਚਹਿੰ ਸ੍ਵਾਦ ਲੈ ਭਾਰਾ। ਮਨ ਭਾਵਤਿ ਅਚਿ ਤ੍ਰਿਪਤਾਏ।ਪੁਨ ਪਾਨ ਪਖਾਰਿ ਸਬਾਏ॥੮॥ਧਨ ਡਾਰਿ ਜੂਠ ਮਹਿੰ ਆਏ। ਨਿਜ ਡੇਰੇ ਬਿਖੈ ਸੁਹਾਏ। ਨਿਸ ਛੁਢ ਜਾਮ ਜਬਿ ਬੀਤੀ। ਹਿਤ ਲਾਵਾਂ ਦੇਨਿ ਸਪ੍ਰੀਤੀ ॥ ੯ ॥ ਨਰ ਪਠਿ ਕਰਿ ਗੁਰੂ ਬੁਲਾਏ। ਲਖਿ ਸਮਾ ਤੁਰਤ ਚਲਿ ਆਏ। ਸ਼੍ਰੀ ਤੇਗ ਬਹਾਦਰ ਬੈਸੇ। ਜਹਿੰ ਬੇਦੀ ਸੁੰਦਰ ਹੈਸੇ ॥ ੧੦ ॥ ਗਣਪਤਿ ਸੁਰ ਪੂਜਨ ਕੀਨੇ*। ਤਿਹ ਜਥਾ ਜੋਗ ਧਨ ਦੀਨੇ। ਸ਼੍ਰੀ ਗੁਜਰੀ ਕੋ ਲੈ ਆਏ। ਦਿਸ਼ ਬਾਮ ਬਿਖੈ ਬੈਠਾਏ ॥ ੧੧ ॥ ਕਰਿ ਪੂਜਾ ਅਗਨਿ ਪ੍ਰਕਾਸ਼ੀ। ਬਿਚ ਹਵੀ[3] ਪਾਇ ਬਹੁ ਭਾਸੀ[4]। ਦਿਜ ਬਚ ਤੇ ਫਿਰ ਕਰਿ ਫੇਰੇ। ਸਭਿ ਲਾਗ ਦਿਯੋ ਤਿਸ ਬੇਰੇ ॥ ੧੨ ॥ ਕਰਿ ਰੀਤਿ ਜਥੋਚਿਤ ਸਾਰੀ। ਚਲਿ ਆਏ ਡੇਰ ਮਝਾਰੀ। ਤਬਿ ਸੰਮਤ ਸੋਰਹਿ ਸੈਯਾ। ਬਿਤ ਅਪਰ ਉਨਾਨਵ ਭੈਯਾ[5]† ॥ ੧੩ ॥ ਪੁਨ ਸੁਪਤਿ ਭਏ ਸੁਖ ਪਾਏ। ਉਠਿ ਪ੍ਰਾਤੀ ਸਕਲ ਨਹਾਏ। ਗੁਰ ਸ਼ਬਦ ਪਾਠ ਬਡ ਹੋਤਾ। ਸੁਨਿ ਰਾਗ ਅਨੇਕ ਉਦੋਤਾ ॥੧੪॥ ਬਹੁ ਗਾਇੰ ਰਬਾਬੀ ਨੀਕੇ। ਜਿਸ ਤੇ ਸੁਖ ਹੋਵਤਿ ਜੀਕੇ। ਪੁਨ ਸਭਾ ਲਗੀ ਗੁਰ ਪਾਸੀ। ਸਭਿ ਆਏ ਅਨੰਦ ਪ੍ਰਕਾਸ਼ੀ ॥ ੧੫ ॥ ਜਿਤ

---

[1]ਗੁਰੂ ਜੀ (ਦੀ) ਆਗਿਆਨੁਸਾਰ। [2]ਸ੍ਰੇਸ਼ਟ ਸੂਰਮੇ [ਸ਼ਿਸ: ਪ੍ਰਵੀਰ=ਸ੍ਰੇਸ਼ਟ। ਬੀਰ, ਜੋਧਾ। ਮਹਾਨ ਪੁਰਖ। [3]ਘਿਉ। [4]ਪ੍ਰਕਾਸ਼ੀ। [5]ਤਦੋਂ ਸ਼ਿਮਤ ੧੬੮੬ ਹੈ ਸੀ।

*ਦੇਖੋ ਰਾਸ ੪ ਅੰਸੂ ੪ ਅੰਕ ੩੮ ਦੀ ਹੇਠਲੀ ਟੂਕ। †ਖਾਲਸਾ ਤਵਾਰੀਖ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਵਿਵਾਹ ਦਾ ਸੰਮਤ ੧੬੮੬ ਬਿਕ੍ਰਮੀ ਦਿਤਾ ਹੈ।

ਕਿਤ ਤੇ ਜਾਚਕ ਆਏ। ਜਸ ਗਾਵਤਿ ਧਨ ਕੋ ਪਾਏ। ਸ਼੍ਰੀ ਸਤਿਗੁਰ ਹਰਿਗੋਵਿੰਦੰ । ਛਬਿ ਪਾਵਤਿ ਭਏ ਬਿਲੰਦੰ ॥ ੧੬ ॥ ਸੁਤ ਚਾਰਹੁ ਬੇਦ ਸਮਾਨਾ। ਬਿਚ ਬ੍ਰਹਮਾ ਗਯਾਨ ਮਹਾਨਾ*। ਸੁਰਰਾਜ[1] ਮਨਹੁੰ ਸੁਰ ਮਾਂਹੀ। ਸਿਰ ਚਮਰ ਬਿਸਾਲ ਢਰਾਹੀਂ ॥ ੧੭॥ ਕੋ ਕੋ ਬਛ ਕਹੌਂ ਸਮਾਜਾ। ਬਿਚ ਸਭਾ ਸੁਭਹਿੰ ਮਹਾਰਾਜ। ਹਿਤ ਭੋਜਨ ਬਹੁਰ ਬੁਲਾਏ। ਮਗ ਪਰਤਿ ਪਾਵੜੇ ਆਏ[2] ॥ ੧੮ ॥ ਕਰਿ ਪੰਕਤਿ ਬਿਤ ਸਮੁਦਾਈ। ਗੁਰ ਚੌਂਕੀ ਪਰ ਦੁਤਿ ਪਾਈ। ਬਰ ਨੁਗਦੀ, ਮੋਦਕ ਬ੍ਰਿੰਦਾ। ਧਰਿ ਅੱਗੂ ਜਲੇਬ ਬਿਲੰਦਾ॥ ੧੯ ॥ ਇੱਤਯਾਦਿ ਪਰੋਸਿ ਅਹਾਰਾ। ਬਛ ਹੋਤਿ ਭਈ ਜਿਵਨਾਰਾ[3]।ਤਬਿ ਗਾਵਤਿ ਨਾਗਰਿ ਨਾਰੀ। ਲੈ ਨਾਮ ਗੁਰੂ ਦੇ ਗਾਰੀ† ॥ ੨੦ ॥ ਤਜੋਂ ਹੋਤਿ ਅਨੰਦ ਬਿਲੰਦਾ। ਅਚਿ ਲੀਨਿ ਜਥਾ ਰੁਚਿ ਬ੍ਰਿੰਦਾ। ਦੇ ਲਾਗ ਭਲੇ ਚਲਿ ਆਏ।ਇਮ ਬਾਸੁਰ ਤੀਨ ਬਿਤਾਏ ॥੨੧॥ ਤਬਿ ਲਾਲਚੰਦ ਦੇ ਦਾਜਾ।ਬਹੁ ਭੂਖਨ ਬਸਤ੍ਰ ਸਮਾਜਾ। ਧਰਿ ਜਥਾ ਸ਼ਕਤਿ ਕਰ ਜੋਰੇ।'ਨਹਿੰ ਸਰਜੋ ਕਛੂ ਢਿਗ ਮੋਰੇ ॥ ੨੨ ॥ ਇਕ ਤਨੁਜਾ ਮੈਂ ਹਿਤ ਸੇਵਾ। ਅਰਪੰਨ ਕੀਨਿ ਗੁਰ ਦੇਵਾ!'। ਲੈ ਬਿਸ਼ਨੂ ਕੁਇਰ ਸੰਗ ਦਾਰਾ। ਹੁਇ ਦੀਨ ਸੁ ਬਾਕ ਉਚਾਰਾ॥ ੨੩ ॥ ਸੁਨਿ ਸਤਿਗੁਰ ਭਏ ਕ੍ਰਿਪਾਲਾ। 'ਤੁਮ ਦੀਨੋ ਸਕਲ ਬਿਸਾਲਾ। ਜਿਨ ਤਨੁਜਾ ਅਰਪਨ ਕੀਨੰ। ਕਜ਼ਾ ਪਾਛੇ ਤਿਨ ਰਖਿ ਲੀਨੰ' ॥ ੨੪ ॥ ਸੁਨਿ ਲਾਲਚੰਦ ਪਦ ਬੰਦੇ। ਪੁਨ ਡੇਰਾ ਲਯਾਇ ਬਿਲੰਦੇ। ਤਹਿੰ ਗੁਜਰੀ ਸੁਤਾ ਬਿਠਾਈ। ਪਤਿ ਸੇਵਨ ਸੀਖ ਸਿਖਾਈ ॥ ੨੫ ॥ ਸਭਿ ਕਰੇ ਬਿਸ-ਰਜਨ ਚਾਲੇ। ਧਨ ਬਰਖਾ ਕੀਨਿ ਬਿਸਾਲੇ । ਨਿਜ ਘਰ ਲੌ ਆਵਤਿ ਸਾਰੇ। ਧਨ ਡਾਰਤਿ ਗਰੀ ਬਜ਼ਾਰੇ ॥ ੨੬ ॥ ਗਨ ਬਾਜ ਬਜਾਵਤਿ ਊਚੇ। ਗੁਰ ਮੰਦਿਰ ਆਨਿ ਪਹੂਚੇ। ਮਿਲਿ ਆਗੇ ਨਾਗਰ ਨਾਰੀ। ਬਹੁ ਗਾਇ ਗੀਤ ਮੁਦ ਭਾਰੀ ॥ ੨੭ ॥ ਸਭਿ ਬਿਧੈ ਨਾਨਕੀ ਆਵੈ।ਸੁਤ ਬਧੂ ਪਿਖਨਿ ਲਲਚਾਵੈ।ਜਬਿ ਪਹੁੰਚੇ ਪੌਰ ਅਗਾਰੀ।ਸਿਰ ਵਾਰ ਵਾਰਿ ਤਿਸ ਬਾਰੀ[5]॥੨੮॥ ਕਰਿ ਪੀਵਨ ਆਨੰਦ ਧਾਰੇ। ਹੁਇ ਸੁਤ ਉਪਰ ਬਲਿਹਾਰੇ। ਕੁਲ ਰੀਤਿ ਕਰੀ ਮਨ ਭਾਈ। ਲੈ ਅੰਤਰ ਮਹਿਲ ਸਿਧਾਈ ॥ ੨੯ ॥ ਧਨੁ ਥਾਤੀ[4] ਦੇ

---

[1]ਇੰਦਰ। [2]ਰਾਹ ਵਿਚ ਪਾਵੜੇ ਪੌਂਦੇ ਭਾਵ ਕਪੜੇ ਵਿਛੌਂਦੇ ਆਏ। [ਹਿੰ, ਪਾਵੜਾ=ਰਸਤੇ ਵਿਚ ਵਿਛਾਇਆ ਜਾਣ ਵਾਲਾ ਕਪੜਾ, ਪਾਯੰਦਾਜ਼]। [3]ਜ਼ਿਆਫਤ। (ਅ) ਰੋਟੀ। [ਮਿਸ, ਜਿਮਨ=ਖਾਣਾ। ਹਿੰ ਜੇਵਨਾਰ]। [4]ਸਿਰ ਤੋਂ ਜਲ ਤਿਸ ਵੇਲੇ ਵਾਰਿਆ। [5]ਥੈਲੀ।

*ਪਾ:-ਸਭ ਦੇ ਗਜਾਨਾ। †ਦੇਖੋ ਇਸੇ ਰਾਸ ਦੇ ਅੰਸੂ ੫ ਅੰਕ ੫੭ ਦੀ ਹੇਠਲੀ ਟੂਕ।

ਕਰਿ ਝੋਰੀ। ਪਿਖਿ ਨੁਖਾ ਬਦਨ ਕੀ ਓਰੀ॥ਸ਼ੁਭ ਥਾਨ ਬਿਠਾਵਨ ਕੀਨੀ॥ ਤ੍ਰਿਯ ਹੇਰਤਿ ਬਧੂ ਨਵੀਨੀ ॥ ੩੦ ॥ ਦੇ ਦਰਬ[1] ਸਰਬ ਹੀ ਹੇਰੈਂ। ਮੁਖ ਕਹਤਿ ਸਰਾਹ ਘਨੇਰੈਂ॥ਕਹਿ 'ਤੇਗ ਬਹਾਦਰ ਜੋਰੀ। ਬਿਧ[2] ਰਚੀ ਰੁਚਿਰ ਰੁਚਿ ਬੋਰੀ[3] ॥ ੩੧ ॥ ਕਰ ਕੰਛਣਾ ਭਬਿ ਛੁਰਵਾਯੋ । ਇਮ ਬਰਾਹ ਪ੍ਰਸੰਗ ਬਨਾਯੋ । ਨਹਿੰ ਬਰਨਨ ਕੀਨਿ ਬਿਸਾਲਾ। ਇਸ ਪਢੈ ਸੁਫਲ ਸੁਖ ਜਾਲਾ ॥੩੨॥ ਸਭਿ ਮੇਲ ਕਿਤਿਕ ਦਿਨ ਪਾਛੇ । ਹੁਇ ਹਰਖ ਰਹਿਨ ਹੀ ਬਾਂਛੇ । ਬਹੁ ਗ੍ਰਾਮ ਪੁਰਿਨਿ ਤੇ ਆਏ। ਸਨਬੰਧੀ ਪ੍ਰੇਮਿ ਸਬਾਏ ॥ ੩੩ ॥ ਚਿਰਕਾਲ ਬਿਤੇ ਭਾ ਮੇਲਾ। ਪੁਨ ਬਰਾਹ ਉਛਾਹ ਸੁਹੇਲਾ। ਇਸ ਕਾਰਨ ਤੇ ਸੁਖ ਭਾਰੀ । ਨਹਿੰ ਸਿਮਰਹਿੰ ਸਦਨ ਪਿਛਾਰੀ ॥ ੩੪ ॥ ਬਹੁ ਬਾਸੁਰ ਜਬਹਿ ਬਿਤਾਏ । ਲਖਿ-ਗਮਨ ਅਬਹਿ ਬਨ ਆਏ-। ਧਨ ਬਸਨ ਬਿਭੂਖਨ ਦੀਨੇ । ਕਰਿ ਪ੍ਰੇਮ ਬਿਸਰਜਨ ਕੀਨੇ ॥੩੫॥ ਸਭਿ ਤ੍ਰੋਹਣ ਭੁੱਲੇ ਚਾਲੇ । ਕਹਿ ਥਾਕ ਪ੍ਰੇਮ ਕੇ ਨਾਲੇ । ਪੁਨ ਹਰੀ ਚੰਦ ਅਰੁ ਰਾਮਾ । ਚਢਿ ਏਹਿਲਨਿ ਗਮਨੇ ਧਾਮਾ॥੩੬॥ਹਰਿਗੋਵਿੰਦ ਜਸੁ ਉਚਰੰਤੇ। ਪ੍ਰਸਥਾਨੇ ਪੰਥ ਕਰੰਤੇ । ਨਿਜ ਤ੍ਰਿਯ ਯੁਤਿ ਗਮਨਨ ਦ੍ਵਾਰਾ । ਕਰਿ ਜਥਾ ਜੋਗ ਬਿਹਾਰਾ ॥੩੭॥ ਸੁਤ ਸਾਧੂ ਧਰਮਾ ਲੈਕੈ । ਸਤਿਗੁਰ ਕੋ ਬੰਦਨ ਕੈਕੈ । ਮਿਲਿ ਬੀਰੇ ਗੁਰ ਪਿਤ ਸੰਗਾ। ਦੁਹ ਮਾਤਨਿ ਮਿਲੀ ਉਮੰਗਾ॥੩੮॥ ਧਨ ਬਸਨ ਬਿਭੂਖਨ ਲੀਨੇ । ਮਿਲਿ ਭ੍ਰਾਤਨਿ ਸੋਂ ਹਿਤ ਕੀਨੇ । ਨਿਜ ਸਦਨ ਗਈ ਸੁਖ ਪਾਏ। ਪਰਿਵਾਰ ਹੇਰਿ ਸਮੁਦਾਏ॥੩੯॥ਤਬਿ ਰਾਇ ਜੱਧ ਗੁਰ ਪਾਸਾ । ਕਰ ਬੰਦ ਕਰੀ ਅਰਦਾਸਾ । ਨਿਜ ਸੁਤ ਕੋ ਪਾਇਨਿ ਪਾਵਾ। ਜਿਸ ਫੱਤਾ ਨਾਮ ਰਖਾਵਾ ॥੪੦॥ ਪੁਨ ਭ੍ਰਾਤਾ ਸ਼ਾਹਿ ਸਲੇਮੂ । ਕਰ ਬੰਦਨ ਚਾਹਤਿ ਛੇਮੂ । ਤ੍ਰਿਯ ਸਿੱਖ ਸੁਤਾ ਚਲਿ ਆਈਂ । ਪਗ ਕਰਨੈ ਪ੍ਰਣਾਮ ਗੁਸਾਈਂ ॥ ੪੧ ॥ ਸਭਿ ਊਪਰ ਖੁਸ਼ੀ ਬਿਸਾਲਾ । ਗੁਰ ਕਰਤਿ ਭਏ ਤਿਸ ਕਾਲਾ । ਹੁਇ ਬਿਦਾ ਪੰਚ ਪ੍ਰਸਥਾਨੇ । ਗੁਰ ਜਸੁ ਕੋ ਕਰਤਿ ਬਖਾਨੇ॥੪੨॥ ਪੁਨ ਸਾਧੂ ਰੂਪਾ ਆਯੋ। ਪਗ ਪੰਕਜ ਸੀਸ ਨਿਵਾਯੋ । ਕਰਿ ਬਿਨਤੀ ਸਦਨ ਪਧਾਨੇ । ਗੁਰ ਖੁਸ਼ੀ ਕੀਨਿ ਹਿਤ ਠਾਨੇ ॥ ੪੩ ॥ ਇੱਤਯਾਦਿਕ ਮੇਲ ਜਿ ਸਾਰਾ। ਮਿਲਿ ਨਿਜ ਨਿਜ ਸਦਨ ਸਿਧਾਰਾ॥ਗੁਰ ਕੀਰਤਿ ਭਾਖਤਿ ਜਾਤੇ। ਸਤਨਾਮ ਸਿਮਰਿ ਸੁਖ ਰਾਤੇ[4] ॥ ੪੪ ॥ ਪੁਨ ਸਤਿਗੁਰ ਸਮਾ ਬਿਤਾਯੋ।

[1](ਨੌਂਹ ਨੂੰ) ਧਨ ਦੇਕੇ। [2]ਬਿਧਾਤਾ ਨੇ। [3]ਮੁੰਦਰਤਾ ਵਿਚ ਡੁਬੀ ਦੱਸੀ। [4]ਮੁਖਦਾਈ।

ਕਰਤਾਰ ਪੁਰੇ ਸੁਖ ਪਾਯੋ। ਜਬਿ ਦਿਵਸ ਪੁਰਬ ਕੋ ਆਵੈ। ਸਿਖ ਸੰਗਤਿ ਮਿਲਿ ਬਹੁ ਜਾਵੈ ॥੪੫॥ ਦਿਨ ਦੀਪਮਾਲ ਬੈਸਾਖੀ। ਸਭਿ ਆਵਤਿ ਦਰਸ਼ਨ ਕਾਂਖੀ। ਗਨ ਅਰਪਹਿੰ ਵਸਤੁਨਿ ਆਨੈਂ। ਪਗ ਪੰਕਜ ਬੰਦਨ ਠਾਨੈਂ ॥੪੬॥ ਬਹੁ ਦਰਬ ਬਿਭੂਖਨ ਨਾਨਾ। ਪਟ ਅਦਭੁਤ ਮੋਲ ਮਹਾਨਾ। ਗਨ ਸ਼ਸਤ੍ਰ ਅਨੇਕ ਪ੍ਰਕਾਰੀ। ਹਯ ਆਨਹਿੰ ਦੇਂ ਧਨ ਭਾਰੀ॥੪੭॥ਮਨ ਕਰਤਿ ਕਾਮਨਾ ਪਾਵੈਂ। ਸਿਖ ਦੂਰ ਦੂਰ ਤੇ ਆਵੈਂ। ਜਹਿੰ ਸਤਿਗੁਰ ਨਿਜ ਸਿਖ ਜੋਵਹਿੰ। ਸਭਿ ਚਾਨ ਸਹਾਇਕ ਹੋਵਹਿੰ ॥੪੮॥ ਕੋ ਦਸਵੰਧ ਦੇਵੈ ਆਈ। ਕੋ ਅਰਪ ਮਨੋਂਤ ਬਨਾਈ। ਕਰਿ ਚਾਉ ਪ੍ਰਥਮ ਕੋ ਆਵੈ। ਕੋ ਪ੍ਰੇਮੀ ਦਰਸ਼ਨ ਪਾਵੈ ॥ ੪੯ ॥ ਸੁਤ ਆਦਿ ਕਾਮਨਾ ਪਾਵੈ। ਕੋ ਭਗਤਿ ਗਯਾਨ ਲਿਵ ਲਾਵੈ। ਇਸ ਲੋਕ ਲਹੈ ਸੁਖ ਕੋਈ। ਪਰਲੋਕ ਚਹੈ ਗਤਿ ਹੋਈ ॥ ੫੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸਿ 'ਬਰਾਹ' ਪ੍ਰਕਾਸ਼ ਬਰਨਨੇ ਨਾਮ ਖਸ਼ਟਮੋ ਅੰਸੁ ॥ ੬ ॥

੭. [ਸਿੱਖਾਂ ਦੀਆਂ ਉਪਹਾਰਾਂ]।

ਦੋਹਰਾ ॥ ਬੀਤ ਗਏ ਖਟ ਮਾਸ ਇਮ ਥਾਸੇ ਪੂਰਿ ਕਰਤਾਰ। ਦੀਪਮਾਲ ਮੇਲਾ ਮਿਲਨੋ ਗਨ ਨਰ ਨਹੀਂ ਸ਼ੁਮਾਰ ॥੧॥ਦੂਰ ਦੂਰ ਤੇ ਭੂਰ ਸਿਖ ਪੂਰਿ ਕਾਮਨਾ ਹੇਤੁ[1]। ਆਇ ਹਜ਼ੂਰ ਨਿਹਾਰਤੇ ਸ਼ਰਧਾ ਪ੍ਰੇਮ ਸਮੇਤ॥੨॥ਚੌਪਈ॥ ਇਸ ਪ੍ਰਕਾਰ ਗੁਰ ਦਿਵਸ ਬਿਤਾਏ। ਦੁਸ਼ਟਨਿ ਹਨਿ ਗ਼ਰ ਸੰਤ ਸਹਾਏ। ਬਡੀ ਭੀਰ ਨਿਤ ਪੂਰਿ ਕਰਤਾਰਾ। ਆਇੰ ਜਾਇੰ ਨਰ ਨਹੀਂ ਸ਼ੁਮਾਰਾ ॥ ੩ ॥ ਬਡ ਪੂਰਬ ਤੇ[2] ਸੰਗਤਿ ਆਵੈ। ਤਹਿੰ ਤੇ ਵਸਤੁ ਅਜਾਇਬ ਲਯਾਵੈ। ਜੋ ਸਲਿਤਾਪਤਿ ਟਾਪੁ ਵਾਸੀ। ਆਇੰ ਜਤਨ ਕਰਿ ਸਤਿਗੁਰ ਪਾਸੀ ॥ ੪ ॥ ਤਿਮ ਹੀ ਦੱਛਨ ਕੇ ਸਮੁਦਾਈ। ਦਰਸਹਿੰ ਬੰਦਹਿੰ ਕਰਹਿੰ ਬਡਾਈ। ਤਿਤ ਦਿਸ਼ਿ ਅੰਗ[3] ਬੰਗ[4] ਤੇ ਆਦੀ। ਪਾਇ ਕਾਮਨਾ ਹੁਇੰ ਅਹਿਲਾਦੀ ॥ ੫ ॥ ਪਸ਼ਚਮ ਦਿਸ਼ਾ ਵਲਾਇਤ ਜੇਤੀ। ਤੁਰਕ ਹਿੰਦੁ ਗਨ ਪ੍ਰੇਮ ਸਮੇਤੀ।ਲੈ ਕਰਿ ਸ਼ਸਤ੍ਰ ਤੁਰੈਗਨਿ ਆਵੈਂ। ਦਰਸ਼ਨ ਕਰਤਿ ਕਾਮਨਾ ਪਾਵੈਂ ॥ ੬ ॥ ਉੱਤਰ ਦਿਸ਼ ਕੇ ਸਿੱਖ ਮਹਾਨੈ। ਵਸਤੁ ਦਰਬ ਸਤਿਗੁਰ ਢਿਗ ਆਨੈਂ। ਸ਼੍ਰੀ ਨਾਨਕ ਫਿਰਿ ਕਰਿ ਸਭਿ ਅਵਨੀ। ਬਿਸਤਾਰਨ ਕਰਿ ਸਿੱਖੀ ਰਵਨੀ ॥ ੭ ॥ ਜਹਿੰ ਤੇ ਆਵਨਿ ਸਮਰਥ ਹੋਈ। ਦਰਸ਼ਨ ਹੇਤੁ

---

[1]ਕਾਮਨਾ ਪੂਰਨ ਕਰਨ ਲਈ। [2]ਪੂਰਬ ਦਿਸ਼ਾ ਤੋਂ। [3]ਭਾਗਲ ਪੁਰ ਦਾ ਇਲਾਕਾ ਤੇ ਉੜੀਸਾ ਭੀ ਵਿਚ ਗਿਣਦੇ ਹਨ। [4]ਬੰਗਾਲਾ।

ਆਇ ਸਭਿ ਕੋਈ। ਜਹਿੰ ਤੇ ਪਹੁੰਚਨੋ ਜਾਇ ਨ ਇਹਾਂ। ਕਰਹਿੰ ਤਿਹਾ-ਵਲ ਹੁਇੰ ਜਹਿੰ ਕਹਾਂ ॥ ੮ ॥ ਹੁਇ ਇਕ ਥਾਇੰ ਅਰਾਧਹਿੰ ਗੁਰ ਕੋ। ਕਰਿ ਅਰਦਾਸ ਭਾਵਨਾ ਪੁਰ ਕੋ[1]। ਬਰਨੈਂ ਗੁਰ ਪ੍ਰਤਾਪ ਕਹਿੰ ਤੀਕਾ[2]। ਜਹਿੰ ਕਹਿੰ ਬਿਦਤਿ ਜਗਤ ਰਹਿੰ ਨੀਕਾ ॥ ੯ ॥ ਦਿਵਸ ਵਿਸੋਏ[3] ਕੋ ਤਬਿ ਆਯੋ। ਫਲ ਦਰਸ਼ਨ ਕੋ ਹੁਇ ਅਧਿਕਾਯੋ। ਚਹੁੰਦਿਸ਼ਿ ਤੇ ਸੰਗਤ ਸਮੁ-ਦਾਈ। ਲੈ ਕਰਿ ਵਸਤੁ ਅਜਾਇਬ ਆਈ ॥ ੧੦ ॥ ਧਰਿ ਧਰਿ ਪ੍ਰੇਮ ਅਧਿਕ ਚਿਤ ਚਾਊ। ਛੈਮ ਲੇਨਿ ਚਾਹਤਿ ਅਧਿਕਾਊ।ਜਿਸ ਦਿਨ ਮਾਧਵ[4] ਕੀ ਸੰਕ੍ਰਾਂਤ। ਪੁਰਿ ਕਰਤਾਰ ਬਿਖੈ ਬਹੁ ਭਾਂਤਿ ॥ ੧੧ ॥ ਸੰਗਤਿ ਕੇ ਡੇਰੇ ਗਨ ਛਾਏ। ਪੁਰਿ ਕੇ ਚਹੁੰਦਿਸ਼ਿ ਪਿਖਿ ਪਿਖਿ ਛਾਏ। ਅਰੁ ਜਲ ਕੋ ਸੁਖ ਜਹਾਂ ਨਿਹਾਰਾ। ਮਿਲਿ ਮਿਲਿ ਨਰ ਗਨ ਡੇਰੋ ਡਾਰਾ ॥ ੧੨ ॥ ਅਧਿਕ ਭੀਰ ਪੁਰਿ ਕੇ ਚਹੁੰ ਫੇਰੇ। ਬੀਚ ਨ ਮੇਵ ਸਕਹਿੰ ਬਹੁ ਡੇਰੇ। ਜਿਤ ਕਿਤ ਧੁਨਿ ਹੋਵਤਿ ਗੁਰ ਬਾਨੀ। ਗੁਰ ਜੈਕਾਰਾ ਕਰਹਿੰ ਬਖਾਨੀ ॥ ੧੩ ॥ ਦਰ-ਸ਼ਨ ਦੇਨਿ ਹੇਤੁ ਗੁਰ ਪੂਰੇ। ਦੀਨਿਸਿ ਹੁਕਮ 'ਫਰਸ਼ ਹੁਇ ਰੂਰੇ। ਸਭਾ ਲਗਨ ਕੀ ਕਰੀਯਹਿ ਤਯਾਰੀ'। ਸੁਨਤਿ ਦਾਸ ਕਰਿ ਆਨੰਦ ਭਾਰੀ ॥ ੧੪॥ ਬਰਣ ਬਰਣ ਕੇ ਫਰਸ਼ ਬਨਾਏ।ਬਡੇ ਥਾਨ ਥਿਤ ਜਹਿੰ ਸਮੁਦਾਏ। ਚਹੁੰਦਿਸ਼ਿ ਮਹਿੰ ਝਾਲਰ ਲਗ ਜ਼ਰੀ। ਹੀਰੇ ਮੁਕਤਨਿ ਸੋਂ ਬਹੁ ਜਰੀ[5] ॥ ੧੫ ॥ ਅਸ ਗਾਦੀ ਗੁਰ ਕੇਰ ਡਸਾਈ। ਬਹੁਤ ਦਰਬ ਲਗਿ ਰੁਚਿਰ ਬਨਾਈ। ਤਿਸ ਪਰ ਰਾਖੇ ਬਡ ਉਪਧਾਨੋ। ਬਸਤ੍ਰ ਅਜਾਇਬ ਲਗਸੋ ਮਹਾਨੋ॥੧੬॥ਰੇਸ਼ਮ ਡੋਰਨਿ ਗੁੰਫੇ ਜ਼ਰੀ।ਜਿਨਹੁੰ ਲਗੀ ਮੁਕਤਾਹਲ ਲਰੀ[6]। ਬਡੀ ਭੋਰ ਤੇ ਗੁਰੁ ਸ਼ਨਾਨੇ। ਸੁਖਮ ਬਸਤ੍ਰ ਬਿਸਦ ਪਹਿਰਾਨੇ ॥ ੧੭ ॥ ਖੜਗ ਬਿਸਾਲ ਗਰੇ ਮਹਿੰ ਪਾਯੋ। ਸਿਪਰ ਸਹਿਤ ਸਤਿਗੁਰੁ ਸੁਹਾਯੋ।ਮੰਦ ਮੰਦ ਪਦ ਧਰਿ ਗਰ ਮੰਦਰ। ਜਨੁ ਅਰਬਿੰਦ ਮਿਲੁਲ ਬਹੁ ਸੁੰਦਰ ॥੧੮॥ ਕ੍ਰਿਪਾ ਕਟਾਖ ਬਿਲੋਕਤਿ ਆਏ। ਪੀਛੇ ਬੀਰ ਦਾਸ ਸਮੁਦਾਏ। ਪਹੁੰਚਿ ਕਰੀ ਗਾਦੀ ਕੋ ਬੰਦਨ। ਉਪਰ ਬੈਠੇ ਦੋਸ਼ ਨਿਕੰਦਨ ॥ ੧੯ ॥ ਚਮਰਦਾਰ ਲੈ ਚਵਰ ਖਲੋਵਾ। ਹੰਸ ਮਨਿੰਦ ਢੁਰਾਵਤਿ ਹੋਵਾ। ਸਭਾ ਬਿਸਾਲ ਲਗੀ ਚਹੁੰਫੇਰੇ। ਲਾਜਤਿ ਜਾਂਹਿ ਸੁਧਰਮਾ[7] ਹੇਰੇ ॥ ੨੦ ॥ ਭਯੋ ਮੇਵਰੋ ਖਰੋ

---

[1]ਪੂਰਨ (ਟੇਕ ਲਈ)। [2]ਕਿੰਦੇ ਤਕ। [3]ਵਿਸਾਖੀ ਦਾ। [4]ਵੈਸਾਖ [ਸੰ., ਮਾਧਵ=ਵੈਸਾਖ ਦਾ ਮਹੀਨਾ। ਬੰਤ ਦੀ ਦੁਤ]। [5]ਜੜੀ ਹੋਈ। [6]ਮੋਤੀਆਂ ਦੀਆਂ ਲੜੀਆਂ। [7]ਇੰਦਰ ਸਭਾ, ਭਾਵ ਦੇਵਤਿਆਂ ਦੇ ਸਮਾਜ ਤੋਂ ਹੈ।

ਅਗਾਰੀ। ਸਿੱਖਨਿ ਕੀ ਅਰਦਾਸ ਉਚਾਰੀ। ਚਾਰਹੁੰ ਪੁਤ੍ਰ ਸਹਾਵਤਿ ਪਾਸ। ਨਗ ਪੌੜੇ ਦਤਿ ਰਹੀ ਪ੍ਰਕਾਸ਼॥ ੨੧॥ ਭਾਟ ਨਕੀਬ ਕਹੈਂ ਜਸੁ ਠਾਂਢੇ। ਕੰਚਨ ਛਰੀ ਦਾਰ ਛਬਿ ਬਾਢੇ। ਹੁਕਮ ਭਯੋ 'ਸੰਗਤਿ ਸਭਿ ਆਵੈ। ਮਨੋ ਕਾਮਨਾ ਚਾਹਤਿ ਪਾਵੈ॥ ੨੨॥ ਸਨਮੁਖ ਸ਼ਬਦ ਰਬਾਬੀ ਗਾਵੈਂ। ਸੁਨਹਿੰ ਪ੍ਰੇਮ ਤੇ ਦੁਖ ਉਪਜਾਵੈਂ[1]। ਹੁਇ ਹੁਇ ਤੁਮਾਰ ਸਿੱਖ ਗਨ ਆਏ।ਨਿਜ ਨਿਜ ਰੁਚਿਰ ਅਕੋਰਨਿ ਲਜਾਏ॥ ੨੩॥ ਸਤਿਗੁਰ ਕੇ ਦਰਸ਼ਨ ਕੋ ਕਰੈਂ। ਬੰਦਹਿੰ ਭੇਟ ਅਗਾਰੀ ਧਰੈਂ। ਮੁੱਖਿ ਜਿ ਸਿੱਖ ਬੈਠਿ ਥਿਰ ਹੋਵੈਂ। ਖਰੇ ਹਜ਼ਾਰਹੁੰ ਦਰਸ਼ਨ ਜੋਵੈਂ॥ ੨੪॥ ਤ੍ਰਿਪਤਹਿੰ ਨਹਿੰ,ਮਨ ਰਹੈਂ ਲੁਭਾਈ। ਜਨੁ ਅਰਬਿੰਦ ਮਲਿੰਦ ਭ੍ਰਮਾਈ। ਹੋਤਿ ਅਨੇਕਨ ਕੀ ਅਰਦਾਸ। 'ਸ਼੍ਰੀ ਗੁਰ ਸਿਖ ਕਾਰਜ ਹੁਇ ਰਾਸ'॥ ੨੫॥ ਵਸਤੁਨਿ ਕੇ ਲਾਗੇ ਅੰਬਾਰੁ। ਧਨ ਗਨ ਬਸਨ ਬਿਭੁਖਨ ਚਾਰੁ। ਹਯ ਹੱਥਸਾਰ ਆਇ ਸਮੁਦਾਏ। ਖੁਸ਼ੀ ਕਰਹਿੰ ਗੁਰ ਸਭਿ ਦਰਸਾਏ॥ ੨੬॥ ਇਕ ਸਿਖ ਹੁਤੋ ਸੁਦਾਗਰ ਭਾਰੀ। ਬਸਹਿ ਬਦਖ਼ਸ਼ਾਂ ਨਗਰ ਮਝਾਰੀ। ਦੇਸ਼ ਬਿਦੇਸ਼ਨਿ ਮਹਿੰ ਬਿਵਹਾਰੁ। ਜਿਸ ਕੋ ਹੋਵਤਿ ਦਰਬ ਉਦਾਰੁ॥ ੨੭॥ ਤਿਸ ਨੇ ਧਨ ਦਸਵੇਧ ਨਿਕਾਰਾ। ਅਰੁ ਮਨੌਤ ਕੋ ਸੰਚਨੋ ਸਾਰਾ। ਵਸਤੁ ਅਜਾਇਬ ਸੁੰਦਰ ਦੇਖਿ। ਕਰੀ ਖਰੀਦਨ ਮੋਲ ਵਿਸੇਖਿ॥੨੮॥ਦੇ ਧਨ ਲਾਖ ਤੁਰੰਗਮ ਲੀਨੋ। ਬਹੁ ਚੰਚਲ ਗੁਨ ਬ੍ਰਿੰਦ ਪ੍ਰਬੀਨੋ। ਇਕ ਪੁਸ਼ਾਕ ਬਨਿਵਾਇ ਬਿਸਾਲਾ। ਸੂਖਮ ਅਧਿਕ ਅਜਾਬ[1]ਉਜਾਲਾ॥੨੯॥ ਤਿਸ ਪਰ ਮੋਲ ਖਰਚ ਬਡ ਕੀਨੋ। ਚੀਰਾ ਚਾਰੁ ਦਰਬ ਦੈ ਲੀਨੋ। ਬਾਜ ਸੁਪੈਦ ਹੰਸ ਕੀ ਨਜਾਈ। ਕਿਸੁ ਦੇਸ਼ ਤੇ ਲੀਨਿ ਮੰਗਾਈ॥ ੩੦॥ ਮੁਖ ਮਾਂਗੀ ਕੀਮਤਿ ਤਿਸ ਦੀਨਿ। ਸਤਿਗੁਰ ਖੁਸ਼ੀ ਹੋਤੁ ਸੋ ਲੀਨਿ। ਖੰਡਾ ਏਕ ਬਿਲੰਦ ਦੁਧਾਰਾ। ਘਰਨੋ ਪੁਲਾਦੀ ਲੋਹ ਕਰਾਰਾ॥ ੩੧॥ ਕਲਗ਼ੀ ਏਕ ਜਰਾਵਨ ਜਰੀ। ਜ਼ਾਹਰ ਅਜਬ ਜਵਾਹਰ ਖਰੀ। ਸਿਪਰ ਅਧਿਕ ਸੁੰਦਰ ਲੇ ਆਇਵ। ਸ਼੍ਰੀ ਸਤਿਗੁਰ ਲਾਇਕ ਲਖਿ ਪਾਇਵ॥ ੩੨॥ ਏ ਸਭਿ ਵਸਤੁ ਬਹੁਤ ਉਜਾਗਰ। ਲੈ ਪਹੁੰਚਨੋ ਗੁਰ ਢਿਗ ਸੌਦਾਗਰ। ਧਰਿ ਹਜ਼ੂਰ ਪਗ ਬੰਦਨ ਕਰੀ। ਦਰਸ਼ਨ ਕਰਤਿ ਨਿਮੇਖ ਨ ਪਰੀ[2]॥ ੩੩॥ਰਹਯੋ ਜੋਰਿ ਕਰ ਪ੍ਰੇਮ ਬਿਸਾਲਾ। ਖੁਸ਼ੀ ਦ੍ਰਿਸ਼ਟਿ ਕਰਿ ਪਿਖਯੋ ਕ੍ਰਿਪਾਲਾ। ਬੂਝਯੋ 'ਕੌਨ ਦੇਸ਼ ਤੇ ਆਵਾ?

[1]ਅਸਚਰਜ। [2]ਅੱਖ ਨ ਝਮਕੀ।

ਕੌਨ ਕਾਮਨਾ ਪੂਰਨ ਪਾਵਾ?' ॥ ੩੪ ॥ ਬੋਲ੍ਯੋ ਬਿਨੈ ਸਨੀ ਬਰ ਬਾਨੀ। 'ਤੁਮ ਜਾਨਹੁ ਸਭਿ, ਨਾਂਹਿਨ ਛਾਨੀ। ਤਉ ਬੁਝਿਬੋ ਹਿਤ ਕਰਿ ਕਹੌਂ। ਮੁਲਖ ਬਦਖ਼ਸ਼ਾਂ ਕੇ ਤਹਿੰ ਰਹੌਂ ॥੩੫॥ ਦੇਸ਼ ਬਿਦੇਸ਼ਨਿ ਮਹਿੰ ਬਿਵਹਾਰਾ। ਚਲਹਿ ਖੇਪ[1] ਭਰਿ ਵਸਤੁ ਹਜ਼ਾਰਾ। ਬਹੁਤ ਲਾਭ ਮੁਝ ਆਵਤਿ ਰਹਯੋ। ਤਿਹ ਦਸਵੰਧ ਜਿਤਿਕ ਮਨ ਲਹਯੋ ॥ ੩੬ ॥ ਸੋ ਮੈਂ ਮੈਂਚਤਿ ਰਹਯੋ ਘਨੇਰੇ। ਅਰੁ ਜਬਿ ਕਾਜ ਅਟਕ ਕਛ ਮੇਰੇ। ਮਾਨਤਿ ਰਹਯੋ ਮਨੌਤ ਮਹਾਨੀ। ਤਹਿੰ ਸਹਾਇਤਾ ਰਾਵਰ ਠਾਨੀ ॥ ੩੭ ॥ ਸੋ ਮੈਂ ਤਿਹ ਸੋਂ ਰਹਯੋ ਮਿਲਾਵਤਿ। ਸੰਚਯੋ ਦਰਬ ਭਯੋ ਮਨ ਭਾਵਤਿ।ਉਰ ਮਹਿੰ ਇਹੀ ਮਨੌਰਥ ਧਾਰੇ।–ਜਬਿ ਚਲਿ ਗੁਰ ਕੋ ਦਰਸ ਨਿਹਾਰੌਂ ॥੩੮॥ ਦੈ ਹੌਂ ਆਪ ਹਦੂਰ ਸਿਧਾਇ–। ਚਿਰੰਕਾਲ ਇਮ ਗਯੋ ਬਿਤਾਇ। ਇਕ ਫਕੀਰ ਤੁਮਰੇ ਢਿਗ ਰਹਯੋ। ਰਾਵਰ ਕੋ ਸੁਭਾਉ ਸਭਿ ਲਹਯੋ ॥ ੩੯ ॥–ਆਯੁਧ ਧਰਨ ਕਰਨ ਸੰਗ੍ਰਾਮੁ। ਚਢਨ ਤੁਰੰਗਨਿ ਪਰ ਅਭਿਰਾਮੁ। ਖੇਲਨਿ ਬਹੁ ਅਖੇਰ ਮਨ ਭਾਵੈਂ। ਮਹਾਰਾਜ ਸਮ ਸੌਜ ਬਨਾਵੈਂ॥੪੦॥ਹਯ ਆਯੁਧ ਜੋ ਸਿੱਖ ਲਿਆਵੈ। ਕਰਿ ਅਰਪਨ ਸਤਿਗੁਰੁ ਰਿਝਾਵੈ। ਅੰਗ ਸੰਗ ਸੋ ਲੇਹਿੰ ਲਗਾਏ। ਖੁਸ਼ੀ ਕਰਹਿੰ ਸਿਖ ਪਰ ਮੁਖਦਾਏ–॥ ੪੧ ॥ ਮੈਂ ਸੁਨਿ ਕਰਿ ਤਬਿ ਰਚੇ ਉਪਾਇ। ਆਛੀ ਵਸਤੁ ਖਰੀਦੀ ਜਾਇ। ਬਹੁਤ ਮੋਲ ਦੇ ਲਯਾਇ ਤੁਰੰਗਾ। ਅਤਿ ਚੰਚਲ ਸੁੰਦਰ ਸਰਬੰਗਾ ॥ ੪੨ ॥ ਸਿਪਰ ਖੜਗ ਬਡ ਕੀਮਤ ਕੋਰੇ। ਕਲਗ਼ੀ ਕੋ ਦੇ ਮੋਲ ਬਛੋਰੇ। ਦੁਰਲਭ ਬਾਜ ਸੇਤ[2] ਇਹੁ ਆਨਾ। ਪੋਸ਼ਿਸ਼ ਹਿਤ ਧਨ ਖਰਚਿ ਮਹਾਨਾ ॥ ੪੩ ॥ ਵਸਤੁਨਿ ਪਰ ਕੇਤਿਕ ਬਿਤ ਲਾਗਾ। ਬਚਯੋ ਜਿਤਿਕ ਸੋ ਰਾਵਰ ਆਗਾ[3]। ਅਧਿਕ ਭਾਰ ਤੇ ਲੈ ਦੀਨਾਰ[4]।ਅਰਪਨ ਕੀਨਿ ਗੁਰੂ ਦਰਬਾਰ॥੪੪॥ਅਪਨੀ ਵਸਤੁ ਸੰਭਾਰਨਿ ਕੀਜੈ। ਲਯਾਯੋ ਬਡੇ ਜਤਨ ਸੋਂ, ਲੀਜੈ। ਦਾਸਨ ਕੀ ਰਾਖਤਿ ਹੋ ਲਾਜ। ਬਿਰਦ ਬਿਸਾਲ ਗਰੀਬ ਨਿਵਾਜ' ॥ ੪੫ ॥ ਇਤਿ ਸ਼੍ਰੀ ਗੁ:ਪ੍ਰ ਸੂਰਜ ਗ੍ਰੰਥੇ ਅਸ਼ਟਮਾ ਰਾਸੇ 'ਸਿੱਖ ਵਸਤੁ ਲਿਆਵਨਿ' ਪ੍ਰਸੰਗ ਵਰਨਨੰ ਨਾਮ ਸਪਤਮੋ ਅੰਸੂ ॥ ੭ ॥

੮. [ਦੇਵੇ ਨੂੰ ਬਖ਼ਸ਼ਿਸ਼ਾਂ]।

ਦੋਹਰਾ ॥ ਸੁਨਿ ਸੌਦਾਗਰ ਬਾਕ ਕੋ ਸ਼ਰਧਾ ਲਖਿ ਅਧਿਕਾਇ। ਸਤਿਗੁਰ ਭਏ ਪ੍ਰਸੰਨ ਤਬਿ ਕਹਤਿ ਭਏ ਇਸ ਭਾਇ ॥੧॥ ਚੌਪਈ ॥[5]ਅਪਨੇ ਜਨਮ

[1]ਵਪਾਰ। [2]ਛੱਟਾ। [3]ਆਪ ਦੇ ਹਜ਼ੂਰ ਹਾਜ਼ਰ ਹੈ। [4]ਭਾਵ ਮੁਹਰਾਂ।

ਕ੍ਰਿਤਾਰਥ ਕੀਨਾ। ਸਭਿ ਕੁਲ ਕੋ ਸੰਕਟ ਕਰਿ ਛੀਨਾ। ਇਤੀ ਦੂਰ ਤੇ ਵਸਤੁ ਲਿਆਵਾ। ਬਹੁ ਧਨ ਖਰਚਨੋ ਪ੍ਰੇਮ ਬਧਾਵਾ ॥ ੨ ॥ ਗੁਰ ਹਿਤ ਨਿਤ ਦਸੌਂਧ ਕੋ ਰਾਖਾ। ਦਰਸ਼ਨ ਗੁਰ ਸ਼ਰਧਾ ਉਰ ਕਾਂਖਾ। ਹਮ ਪ੍ਰਸੰਨ ਬਰ ਜਾਚਨ ਕੀਜੈ। ਅਪਨੀ ਆਸ਼ਾ ਪੂਰਿ ਲਈਜੈ' ॥ ੩ ॥ ਹਾਥ ਜੋਰਿ ਭਇ ਕਹਨੋ ਸੁਦਾਗਰ। 'ਪ੍ਰੇਮ ਪਰਖਿਬੈ ਨਾਗਰ ਆਗਰ[1]'। ਦਰਸ਼ਨ ਕਰੇ ਤ੍ਰਿਪਤਿ ਚਿਤ ਹੋਵਾ। ਕ੍ਰਿਪਾ ਦ੍ਰਿਸ਼ਟਿ ਤੇ ਮੋਕਉ ਜੋਵਾ ॥ ੪ ॥ ਸਭਿ ਬਿਧਿ ਤੇ ਮੁਝ ਕਰਨੋ ਨਿਹਾਲੂ। ਬਰ ਦੀਜੈ ਨਿਜ ਪ੍ਰੇਮ ਬਿਸਾਲੂ। ਸਿਪਰ ਖੜਗ ਅਰੁ ਕਟ ਸੋਂ ਭਾਥਾ। ਭਏ ਸਨੱਧ ਗਹੇ ਧਨੁ ਹਾਥਾ ॥ ੫ ॥ ਇਹ ਸਰੂਪ ਉਰ ਬਸਹੁ ਤੁਹਾਰਾ। ਜਥਾ ਚਲਹਿ ਨਹਿੰ ਮੇਰੁ ਉਦਾਰਾ[2]ਨਿਸਦਿਨ ਜਿਹਵਾ ਨਾਮ ਮੁਕੰਦ। ਰਟਤਿ ਰਹੌਂ ਸ਼੍ਰੀ ਹਰਿ ਗੋਵਿੰਦ ॥ ੬ ॥ ਇਹੁ ਬਰ ਮੋਕਉ ਦੀਜਹਿ ਸ੍ਵਾਮੀ। ਕ੍ਰਿਪਾ ਕਰਹੁ ਗੁਰ ਅੰਤਰਜਾਮੀ। ਜਥਿ ਲੌ ਹੁਇ ਨ ਆਪ ਸੋਂ ਮੇਲ[3]। ਕਰਮਨਿ ਬਸਿ ਜੂਨਨ ਮਹਿੰ ਖੇਲ[4] ॥੭॥ ਜਹਿੰ ਜਹਿੰ ਜਨਮ ਧਰੌਂ ਮੈਂ ਜਾਈ। ਰਹੌਂ ਸਿੱਖ ਤੁਅ ਲੌ ਗੁਨ ਗਾਈ'। ਭਏ ਪ੍ਰਸੰਨ ਬਖਾਨਨੋ ਬੈਨ। 'ਤੇਰੋ ਜਨਮ ਅਪਰ ਅਬਿ ਹੈ ਨ ॥੮॥–ਉਰ ਮਹਿੰ ਬਸੋ–ਮਾਂਗਿ ਬਰ ਲੀਨੋ। ਭਯੋ ਕਰਮ ਕੋ ਬੰਧ ਬਿਹੀਨੋ। ਪੂਰਨ ਹੋਇ ਕਾਮਨਾ ਤੇਰੀ। ਮਿਟੀ ਸਕਲ ਭਵਜਲ ਕੀ ਫੇਰੀ' ॥ ੯ ॥ ਕਿਤਿਕ ਸਮੈ ਥਿਰ ਦਰਸ਼ਨ ਹੋਰੇ। ਪੁਨ ਆਇਸੁ ਲੇ ਗਮਨਨੋ ਛੋਰੇ। ਅਰਪੀ ਵਸਤੁ ਸਕਲ ਗੁਰ ਦੇਖੀ।ਪ੍ਰਥਮ ਤੁਰੰਗਮ ਚਪਲ ਵਿਸ਼ੇਖੀ॥੧੦॥ਕਰ ਪਰ ਬਾਜ ਬਿਠਾਇ ਨਿਹਾਰਾ। ਅਧਿਕ ਗੁਨਨ ਮਹਿੰ ਦੁਲਭ ਉਦਾਰਾ। ਸ਼੍ਰੀ ਗੁਰਦੇਂ ਤੇ ਕਹਨੋ ਸੁਨਾਈ। 'ਦੂਰ ਕਹੂੰ ਤੇ ਅਸ ਕਰ ਆਈ[5] ॥੧੧॥ ਅਪਰ ਨ ਕਹੂੰ ਦੇਖਿਬੇ ਆਵੈ। ਬਡੋ ਅਹੈ ਗੁਨ ਬਿਸਦ ਸੁਹਾਵੈ'। ਸੁਨਿ ਸਤਿਗੁਰ, ਸੁਤ ਚਿਤ ਕੀ ਜਾਨੀ।–ਅਹੈ ਅਜਾਇਬ ਦੁਲਭ ਬਖਾਨੀ–॥ ੧੨ ॥ 'ਇਹ ਤੁਮ ਲੇਹੁ ਅਖੇਰ ਕਰੀਜੈ। ਪਰਖਹੁ ਸੰਗ ਬਿਹੰਗ ਛੁਰੀਜੈ। ਹੋਤ ਪ੍ਰਾਪਤਿ ਕੇ ਵਹਿਰ ਸਿਧਾਰਹੁ।ਕਿਮ ਖਗ ਪਕਰੈ ਤਹਾਂ ਨਿਹਾਰਹੁ'॥੧੩॥ਪੈਂ ਦੇਖਾਨ ਦਿਸ਼ਾ ਪੁਨ ਹੇਰਾ। ਘੋਰਾ ਬਖਸ਼ਨੋ ਮੋਲ ਬਡੇਰਾ। ਪੋਸ਼ਿਸ਼ ਚੀਰ ਚਾਰੁ ਅਰੁ ਚੀਰਾ। ਦੇ ਕਰਿ ਭਾਖਨੋ 'ਪਹਿਰੁ ਸਰੀਰਾ' ॥ ੧੪ ॥ ਪੁਨ ਖੰਡਾ ਲੇ ਹਾਥ ਨਿਹਾਰਾ।

---

[1]ਪ੍ਰੇਮ ਚਤੁਰ ਹੈ। [2]ਭਾਵ ਆਪ ਦੇ ਸਰੂਪ ਵਿਚ ਲੀਨ ਨਾ ਰਹਾਂ। [3]ਕਰਮਾਂ ਦੇ ਵਸ ਹੋਕੇ ਜੂਨ ਵਿਚ ਖੇਡਦਾ ਰਹਾਂ। [4]ਐਸੀ (ਵਸਤੂ) ਦੇਥ ਆਂਵਦੀ ਹੈ।

ਪਰਖਨੋ ਆਛੇ ਲੋਹ ਕਰਾਰਾ। ਮਾਨ ਬਾਕ ਪੈਂਦੇ ਖਾਂ ਸ਼ੀਰਾ ਸਭਿ ਪੁਸ਼ਾਕ ਕੋ ਪਹਿਰਿ ਸ਼ਰੀਰ॥੧੫॥ਕਰੀ ਸਲਾਮ ਦੇਖਿ ਮੁਸਕਾਏ। 'ਇਹੁ ਖੰਡਾ ਲਿਹੁ ਅੰਗ ਲਗਾਏ'। ਸ਼ੋਭਾ ਦੂਨ ਚਉਨੀ ਹੋਈ। ਪੋਸ਼ਿਸ਼ ਅਧਿਕ ਦਰਬ ਲਗਿ ਜੋਈ ॥ ੧੬ ॥ ਭਏ ਪ੍ਰਸੰਨ ਬਹੁਰ ਸਮੁਝਾਵਹਿੰ। 'ਜਬਿ ਤੂੰ ਹਮਰੇ ਢਿਗ ਚਲਿ ਆਵਹਿੰ। ਇਹ ਪੋਸ਼ਿਸ਼ ਤਨ ਪਹਿਰ ਸੁ ਆਵਹੁ। ਖੜਗ ਸਿਪਰ ਤਬਿ ਅੰਗ ਸਜਾਵਹੁ ॥ ੧੭ ॥ ਅਬਿ ਤੂੰ ਚਢਿ ਤੁਰੰਗ ਕਹੁ ਫੇਰਿ। ਕਰਹੁ ਦਿਖਾਵਨਿ ਚਪਲ ਬਡੇਰ'॥ਸੁਨਿ ਪੈਂਦਾ ਹਰਖਨੋ ਉਰ ਮਾਂਹੀ॥ਸਿਪਰ ਖੜਗ ਧਰ ਕਰਿ ਕਟ ਭਾਂਹੀ ॥ ੧੮ ॥– ਮੁਝ ਕੋ ਜਾਨਹਿੰ ਬਡ ਬਲਵਾਨਾ। ਰਨ ਮਹਿੰ ਬੀਰ ਕਰਹਿ ਘਮਸਾਨਾ। ਇਸ ਕਾਰਨ ਤੇ ਸਤਿਗੁਰ ਦੀਓ। ਮੋ ਸਮਤਾ ਕੋ ਦੁਤਿਯ ਨ ਲੀਓ–॥ ੧੯ ॥ ਇੱਤ੍ਯਾਦਿਕ ਚਿਤ ਬਿਖੈ ਬਿਚਾਰਤਿ। ਬਖਸ਼ਿਸ਼ ਲੈਤਿ ਗਰਬ ਕੋ ਧਾਰਤਿ। ਉਠਿ ਹਯ ਪਰ ਆਰੂਢਨ ਭਯੋ। ਜਿਸ ਹਿਤ ਦਰਬ ਲਾਖ ਗਿਨਿ ਦਿਯੋ॥੨੦॥ਮੰਦ ਮੰਦ ਚਢਿ ਪ੍ਰਥਮ ਚਲਾਯੋ। ਫਿਰ ਫੇਰੇ ਪੁਨ ਪੋਈਏ ਪਾਯੋ। ਤ੍ਰਿਤਿਯ ਬਾਰ ਘੋਰਾ ਜਬਿ ਫੇਰਾ। ਦੌਰਨੋ ਅਸੁ ਕਰਿ ਬੇਗ ਬਡੇਰਾ ॥੨੧॥ਪੌਨ ਗੌਨ ਕੋ ਪਾਵਤਿ ਪਾਛੈ। ਥਪੁਰੈ ਹਰਨ ਕਿ ਸਮਤਾ ਬਾਂਛੈ[1]। ਠੌਰ ਅਦ੍ਰਿਸ਼ਟਿ ਬਿਖੈ ਚਲਿ ਜਾਨੈ[2]। ਮਨ ਕੋ ਮਨਹੁ ਸਿਖਾਵਨ ਠਾਨੈ[3]॥ ੨੨ ॥ ਨੈਨ ਨਾਗਰੀ ਕੋਰ ਸਰੀਖੈ[4]। ਪਲਟਨ ਮਨੋ ਇਸੀ ਤੇ ਸੀਖੈ[5]। ਉਠੀ ਖੁਰਨ ਤੇ ਰਜ ਪਿਖਿਯੈਤਿ।ਗਯੋ ਫੁਰਤਿ ਤੇ[6] ਹਯ ਨ ਦਿਖੈਤਿ ॥ ੨੩ ॥ ਹੇਰਤਿ ਸਭਿ ਕੋ ਮਨ ਬਿਸਮਾਨੈ। 'ਤੁਰੈਗ ਬਿਕੀਮਤਿ'ਕਰਤਿ ਬਖਾਨੈ।ਸਤਿਗੁਰ ਦੇਖਤਿ ਬਾਕਅਲਾਯੋ।'ਵਾਉ ਵਰੋਲਾ ਹੁਇ ਜਨੁ ਧਾਯੋ'॥੨੪॥ਇਮਗੁਰਕੋਕਹਿਬੋ ਸੁਨਿ ਸਾਰੋ।ਵਾਉ ਵਰੋਲਾ ਨਾਮ ਉਚਾਰੋ।ਚੌਥੀ ਬੇਰ ਤੁਰੰਗ ਫੇਦਾਯੋ।ਨਟ ਜਿਮ ਗਿਨਗਿਨ ਪਾਵ ਟਿਕਾਯੋ॥ ੨੫॥ਛਾਤੀ ਛੁਵਤਿ ਹੈਂ ਪਗਭੌਨ[7]।ਕਰਤਿ ਕੁੰਡਲੀ ਸੁੰਦਰ ਦੌਨ[8]।ਛੁਇਛੁਇ ਪਾਛਲ ਜਾਨੁ ਅਵਨੀ[9]।ਉਠਿਉਠਿ ਪਰਤਿ ਕਰਤਿ ਗਤਿ ਰਵਨੀ[10]॥੨੬॥

---

[1]ਵਿਚਾਰੇ ਹਰਨਾਂ ਨੇ ਕੀ ਬਰਾਬਰੀ ਦੀ ਇੱਛਾ ਕਰਨੀ ਹੈ। [2](ਇਤਨਾ ਤੇਜ਼ ਦੌੜਦਾ ਹੈ ਕਿ ਝੱਟ ਅਦ੍ਰਿਸ਼ਟ=) ਅੱਖਾਂ ਤੋਂ ਉਹਲੇ ਥਾਂ ਵਿਚ ਚਲਾ ਜਾਂਦਾ ਹੈ। [3]ਮਾਨੋਂ ਮਨ ਨੂੰ ਥੀ ਇਹ (ਤੇਜ਼ੀ) ਸਿਖਾਉਂਦਾ ਹੈ। [4]ਨੈਣ ਇਸਨੂੰ ਦੇ (ਨੈਣਾਂ) ਵਰਗੇ ਹਨ। [5](ਪਰ ਮਲੂਮ ਇਹ ਹੁੰਦਾ ਹੈ ਕਿ ਇਸਨੂੰ ਦੇ ਨੈਣਾਂ ਨੇ) ਪਲਟਨਾਂ ਇਨ੍ਹਾਂ ਕੋਲੋਂ ਮਾਨੋਂ ਸਿੱਖਿਆ ਹੈ। [6]ਕਾਹਲੀ ਨਾਲ ਗਿਆ। [7]ਭਉਂਕੇ ਪੈਰ ਛਾਤੀ ਨੂੰ ਛੁਹੰਦੇ ਹਨ। [8]ਦੋਵੇਂ (ਅਗਲੇ ਪੈਰ) ਸੁਹਣੀ ਕੁੰਡਲੀ ਕਰਦੇ ਹਨ। [9]ਪਿਛਲੇ ਗੋਡੇ ਧਰਤੀ ਨੂੰ ਛਹ ਛਹ ਜਾਂਦੇ ਹਨ। [10]ਸੁਹਣੀ ਚਾਲ।

ਬਹੁਰੋ ਲਾਂਬੀ ਛਾਰ ਕਰਾਇ।ਜਾਇ ਸੁ ਚਾਰਹੁੰ ਚਰਨ ਉਠਾਇ।ਇਮ ਸਭਿ ਗੁਨ ਚੇਚਲ ਚਤੁਰਾਈ। ਬਲ ਅਰੁ ਬੇਗ ਸਹਤ ਦਿਖਰਾਈ ॥੨੭॥ ਗੁਰ ਸਮੀਪ ਭਬਿ ਆਨਿ ਖਰੋਵਾ। ਦੇਖਤਿ ਸਭਿ ਕੋ ਆਨੰਦ ਹੋਵਾ। ਗੁਰ ਪ੍ਰਸੰਨ ਹੁਇ ਕਹਜੋ ਸੁਨਾਇ। 'ਸ੍ਰੀ ਗੁਰਦਿੱਤਾ ਪ੍ਰਾਪਤਿ ਸਿਧਾਇ॥ ੨੮ ॥ ਹਿਤ ਅਖੇਰ ਕੋ ਸੰਗ ਚਢੀਜੈ। ਬਾਜ਼ ਬਿਹੰਗਨਿ ਪਰ ਪਰਖੀਜੈ। ਅਬਿ ਭੂ ਸਦਨ ਜਾਹੁ ਸੁਖ ਪਾਏ। ਭੋਰ ਅਰੂਢਹੁ ਸੰਗ ਸਿਧਾਏ' ॥੨੯॥ ਪੈਂਦਖਾਨ ਕੀਨਸਿ ਪੁਨ ਨਮੋ। ਹਰਖਤਿ ਗਮਨ ਕਰਜੋ ਤਿਹ ਸਮੋ। ਗੁਰੂ ਕ੍ਰਿਪਾ ਲਹਿ ਗਰਬ ਵਧਾਯੋ।–ਮੋ ਸਮ ਜਗ ਮਹਿੰ ਅਪਰ ਨ ਜਾਯੋ ॥ ੩੦ ॥ ਚਹੁੰ ਦਿਸ਼ਿ ਮਹਿੰ ਜੋ ਵਸਤੁ ਅਜਾਇਬ। ਸੋ ਆਵਹਿ ਹਿਤ ਸਤਿਗੁਰ ਸਾਹਿਬ। ਨਿਜ ਹਿਤ ਅੰਗੀਕਾਰ ਨ ਕਰੋਂ।ਅਪਰ ਕਿਸੂ ਪਰ ਨਜ਼ਰ ਨ ਧਰੋਂ ॥੩੧॥ ਸੁਤ ਆਦਿਕ ਸਭਿਹਿਨਿ ਕਹੁ ਤਜਾਗਿ।ਮੋ ਪਰ ਕਰਹਿੰ ਅਧਿਕ ਅਨੁਰਾਗ। ਬਲੀ ਸੂਰਮਾ ਛੀਲ ਬਿਲੰਦ। ਮੁਝਕੋ ਜਾਨਹਿੰ ਧਰਹਿੰ ਅਨੰਦ ॥ ੩੨ ॥ ਜੋ ਸਿਖ ਲਗਾਵਤਿ ਵਸਤੁਨਿ ਆਛੇ। ਸੋ ਮੁਝ ਕੋ ਦੇਵਤਿ ਬਿਨ ਬਾਂਛੇ। ਅਪਰ ਨ ਮੁਝ ਸਮਾਨ ਕੋ ਹੋਰੋਂ।ਰਣ ਕੋ ਧਰੋਂ ਭਰੋਸ ਬਡੇਰੋਂ॥੩੩॥'ਖਿਜੈ ਇਸੀ ਤੇ ਹਮ ਕਬਿ ਪਾਵਹਿੰ'। ਇਮ ਜਾਨਤਿ ਸ਼ੁਭ ਵਸਤੁ ਦਿਵਾਵਹਿੰ–। ਇੱਤਮਾਦਿਕ ਅਹੰਕਾਰ ਕਰੇਤਾ। ਖਾਨ ਜਾਤਿ ਖਾਨਹਿ ਹਰਖੰਤਾ[1] ॥ ੩੪॥ ਜਿਹ ਹੰਕਾਰ ਲੰਕਪਤਿ ਮਾਰਾ। ਕੁਲ ਕੌਰਵ ਕੋ ਸਕਲ ਸੰਘਾਰਾ। ਹਰਣਾਖ਼ਸ਼ ਹਿਰਨਾਛ ਨ ਰਹੇ। ਮਰਜੋ ਸ੍ਵਾਸਬੀਰਜ[2] ਜਿਸੁ ਲਹੇ[3] ॥੩੫॥ ਰਕਤਬੀਜ[4] ਅਰੁ ਸੁੰਭ[5] ਨਿਸ਼ੁੰਭ[6]।ਕੁੰਭਕਰਨ[7] ਅਰੁਕੁੰਭ[8]।ਨਕੁੰਭ[9]।ਕੇਤਿਕ ਇਸ ਬਲ ਕਰਹਿੰ ਪ੍ਰਕਾਸ਼ੇ। ਮਹਾਂ ਬਲੀ ਹੰਕਾਰ ਬਿਨਾਸ਼ੇ ॥ ੩੬ ॥ ਕਹਾਂ ਬਾਪਰੋ ਪੈਂਦੇ ਖਾਨ। ਕਰਜੋ ਚਹਾਤ ਅਪਨੇ ਹਿਤ ਪ੍ਰਾਨ। ਭਾਵੀ ਨੇ ਤੈਸੋ ਮਨ ਫੇਰਾ। ਲੈ ਵਸਤੁ ਵਧਿ ਗਰਬ ਘਨੇਰਾ ॥ ੩੭ ॥ ਨਿਜ ਵਡਿਆਈ ਅਧਿਕ ਬਿਚਾਰਤਿ। ਢਿਗ ਨਿਜ ਗ੍ਰਾਮ ਗਯੋ ਹੰਕਾਰਤਿ। ਚਢਜੋ ਆਇ ਆਗੇ ਦਾਮਾਦ। ਖਾਂ ਅਸਮਾਨ ਦੇਖਿ ਅਹਿਲਾਦ ॥ ੩੮ ॥ ਬੂਝਜੋ 'ਇਹੁ ਤੁਰੰਗ ਕਥਿ ਪਯ?।ਪੋਸ਼ਿਸ਼ ਨਈ ਪਹਿਰਿ ਕਿਤ ਆਯੋ?'।ਪ੍ਰਥਮ ਦਮਾਦ ਕੋ ਸਕਲ ਸੁਨਾਈ। 'ਇਹੁ ਸਭਿ ਵਸਤੁ ਗੁਰੂ ਤੇ ਪਾਈ ॥ ੩੯ ॥ ਦੂਰ

ਵਸੀ ਗੁਰੂ ਜੀ ਦੀ ਕ੍ਰਿਪਾ ਦੇਖਕੇ। ੨(ਪੈਂਦੇ) ਖਾਨ ਘਰ ਜਾਂਦਾ ਹੋਇਆ ਖੁਸ਼ ਹੋ ਰਿਹਾ ਹੈ। ਬਹਿਕ ਦੌੜ ਜਿਸ ਦੇ ਮੁਆਸ਼ਾ ਤੋਂ ਰਾਕਸ਼ ਪੈਦਾ ਹੁੰਦੇ ਸਨ। ੩ਜਿਸ (ਹੰਕਾਰ ਨੂੰ) ਲੰਕੇ। ਪਹਿਸ ਦੀ ਲਹੂ ਦੀ ਬੂੰਦ ਭੋਂ ਰਾਕਸ਼ ਉਪਜਦੇ ਸਨ। ਫੁਦੇ ਰਾਕਸ਼ ਜਿਹਾ ਸੋ ਦੁਰਗਾ ਨੇ ਮਾਰੇ ਸਨ। ੭ਇਹ ਰਾਵਣ ਦਾ ਭਿਰਾ ਸੀ ਤੇ ਰਾਮਚਦਰ ਜੀ ਨੇ ਮਾਰਿਆ ਸੀ। ੮ਦੈਂਤ ਪੁੱਤ ਨੂੰ ਦੁਰਗਾ ਨੇ ਮਾਰਿਆ ਸੀ। ੯ਦੋਵੇਂ ਨਿਕੁੰਭ ਜੋ ਸਭ ਪੁਰ ਦਾ ਰਾਜਾ ਸੀ ਸ੍ਰੀ ਕ੍ਰਿਸ਼ਨ ਹਥੋਂ ਮਰਿਆਸੀ। ਇਕ ਨਿਕੁੰਭ ਬੁੰਭਕਰਣ ਦਾ ਪੁਤ੍ਰ ਸੀ ਜੋ ਹਨੁਮਾਨ ਦੇ ਹਥੋਂ ਮਰਿਆ।

ਦੇਸ਼ ਤੇ ਇਕ ਸਿਖ ਲਯਾਯੋ।ਲਾਖਹੁੰ ਦਰਬ ਖਰਚਿ ਕਰਿ ਪਾਯੋ। ਛੋਰਦਾਰ ਚੀਰਾ ਬਰ ਚੀਰ। ਗੁਰ ਹਜ਼ੂਰ ਪਹਿਰਾਇ ਸਰੀਰ ॥ ੪੦ ॥ ਕਰਿ ਬਖ-ਸ਼ਿਸ਼ ਕੋ ਹੁਕਮ ਪ੍ਰਕਾਸ਼ਾ।–ਪਹਿਰਹੁ ਤਬਹਿ ਆਇ ਹਮ ਪਾਸਾ–'। ਸੁਨਿ ਅਸਮਾਨਖਾਨ ਕਹਿ ਬੈਨ। 'ਇਹੁ ਸਭਿ ਤੁਮਰੀ ਲਾਇਕ ਹੈ ਨ ॥ ੪੧ ॥ ਤੁਮ ਹੋ ਬਡੇ ਛੋਟ ਮੁਹਿ ਜਾਨਹੁ। ਦਿਹੁ ਤੁਰੰਗ ਮੈਂ ਫੇਰਨਿ ਠਾਨਹੁੰ। ਪੋਸ਼ਿਸ਼ ਦੀਜਹਿ ਹੋਤਿ ਸਕਾਰੇ। ਉਚਿਤ ਬਾਤ ਕੋ ਲੇਹੁ ਬਿਚਾਰੇ ॥ ੪੨ ॥ ਪੈਂਦੇ ਕਹਯੋ 'ਨ ਇਮ ਬਨਿ ਆਵੈ। ਜਬਿ ਜਾਨਹਿੰ ਗੁਰ ਅਧਿਕ ਰਿਸਾਵੈਂ। ਬਾਲਪਨੇ ਕੀ ਬਾਤ ਨ ਕੀਜੈ। ਘਰ ਕੀ ਵਸਤੁ ਅਪਰ ਪਿਖਿ ਲੀਜੈ' ॥ ੪੩ ॥ ਇਮ ਦਮਾਦ ਸੋਂ ਕਹਿ ਰਿਸ ਸੰਗਾ। ਗਮਨਯੋ ਅੱਗੂ ਕੁਦਾਇ ਤੁਰੰਗਾ। ਫਿਰਯੋ ਰਾਮ ਕੇ ਗਿਰਦ ਦਿਖਾਵਤਿ। ਸਭਿ ਗਰੀਅਨਿ ਕੋ ਬਿਖੈ ਫੈਦਾਵਤਿ ॥ ੪੪ ॥ ਨਿਜ ਉੱਤਮਤਾ ਕਰਹਿ ਜਨਾਵਨ। ਸਭਿ ਖਾਨਨਿ ਕੋ ਫੇਰ ਦਿਖਾਵਨਿ। ਜੋ ਮਿਲਿ ਜਾਇ ਬਾਤ ਤਿਸ ਕਹੈ।'ਨਿਜ ਬਲ ਗੁਨ ਤੇ ਇਮ ਹਮ ਲਹੈਂ?' ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੇ 'ਪੈਂਦੇ ਖਾਨ' ਸੰਗ ਬਰਨਨੰ ਨਾਮ ਅਸਟਮੋ ਅੰਸੁ ॥ ੮ ॥

੯. [ਪੈਂਦੇ ਖਾਨ ਤੇ ਉਸ ਦਾ ਜਵਾਈ। ਬਾਜ਼]।

ਦੋਹਰਾ ॥ ਅਸਮਾਂ ਖਾਂ ਚਿਤ ਲਟਪਟੀ ਵਸਤੁ ਸੁਸਰਕੀ[1] ਦੇਖਿ।–ਲੈਹੌਂ ਕਹਿ ਨਿਜ ਸਾਸ ਕੋ ਕੈ ਗ੍ਰਿਹ ਤਜੌਂ ਅਸ਼ੇਖ ॥੧॥ ਸ੍ਰੈਯਾ ਛੰਦ ॥ ਬਨੌਂ ਫਕੀਰ ਨਿਕਸਿ ਕਰਿ ਬਾਹਰ ਮਿਲੌਂ ਨ ਤਿਨਕੀ ਤਨੁਜਾ ਸੰਗ। ਮੋਹਿ ਉਚਿਤ ਹੈ ਸੁੰਦਰ ਪੋਸ਼ਿਸ਼ ਚੀਰਾ ਛੋਰਦਾਰ ਸਜਿ ਸੰਗ। ਖਾਨ ਮਹਾਨ ਆਰਬਲ ਹੋਏ ਤਊ ਬਾਂਕਪਨ*ਰਿਦੈ ਉਮੰਗ[2]। ਮੁਝ ਸਮ ਸੁਤ ਕੋ ਦੇਤਿ ਨ ਹਿਤ ਕਰਿ ਅਨਲਾਇਕ ਨਹਿੰ ਸਹੌਂ ਪ੍ਰਸੰਗ[3]–॥ ੨ ॥ ਏਵ ਬਿਚਾਰਤਿ ਗਮਨਯੋ ਗ੍ਰਿਹ ਕੋ ਬੈਠਿ ਸਾਸ ਢਿਗ ਦ੍ਰਿਗ ਜਲ ਨੀਰ। ਮੁਰਝਾਨੋ ਮੁਖ,ਪਿਖਿ ਕਰਿ ਬੋਲੀ 'ਕਿਮ ਤੂ ਦੁਖ ਤੇ ਦਿਖਤ ਅਧੀਰ?'। ਸੁਨਿ ਕਰਿ ਕਹਯੋ 'ਕੀਨਿ ਅਪ-ਮਾਨਾ ਮੈਂ ਜਾਚੇ ਦੇ ਖਾਨ ਨ ਚੀਰ। ਗੁਰੂ ਨਿਕਟਿ ਤੇ ਲਯਾਯੋ ਹਯ ਕੋ ਮੁਹਿ ਅਰੂਢਿਬੇ ਦਿਯੋ ਨ ਬੀਰ ॥ ੩ ॥ ਤੈਂ ਦਿਵਾਇ ਤੌ ਕੁਸ਼ਲ ਅਹੈ ਮਮ ਨਾਂਹਿ ਤ ਮਰਿ ਹੌਂ ਦੇਰਿ ਨ ਲਾਇ। ਹਮ ਪਠਾਨ ਕੇ ਪੂਤ ਸਹੈਂ

---

[1]ਸਾਦੇ ਦੀ। [2]ਖਾਨ ਵਡੇ ਆਪ ਦਾ ਹੋਇਆ ਹੈ ਜਾਂ ਬੀ ਰਿਦੇ ਵਿਚ ਬਾਂਕੇਪਨ ਦੀ ਉਮੰਗ ਹੈ। [3]ਅਜੋਗ ਗਲ ਮੈਂ ਨਹੀਂ ਸਹਾਰ ਸਕਦਾ। *ਪਾ:–ਬਾਲਪਨ।

ਨਹਿੰ ਜੋ ਪ੍ਰਤਿਕੂਲੀ ਬਾਤ ਬਨਾਇ[1]। ਸੁਤ ਸਮ ਮੋਕਹੁ ਪਯਾਰ ਕਰਹੁ ਨਿਤ ਯਾਂਤੇ ਛਲ ਕੋ ਜਾਨਨੋ ਜਾਇ। ਪੋਸ਼ਿਸ਼ ਤੁਰੰਗ ਦੇਹੁ ਤਬਿ ਜੀਵਨ ਇਹੁ ਸਾਚੀ ਮੈਂ ਦੇਹੁੰ ਸੁਨਾਇ' ॥ ੪ ॥ ਸੁਨਤਿ ਸਾਸ ਨੇ ਦੀਨਿ ਦਿਲਾਸਾ 'ਹੇ ਸੁਤ ! ਸ੍ਵਾਸ ਨ ਲੈਹੁ ਬਿਸਾਲ[2]। ਹਮਰੀ ਵਸਤੁ ਸਕਲ ਕੋ ਮਾਲਿਕ ਤੌ ਹਿਤ ਕਰਿ ਸੰਚਤਿ ਧਨ ਮਾਲ। ਖਾਨਹਿ ਆਇ ਖਾਨ ਲੈ ਦੈਹੈਂ[3], ਕਹਾਂ ਬਸਤ੍ਰ ਅਰੁ ਤੁਰੰਗ ਕਮਾਲ[4]' । ਇਮ ਕਹਿ ਨੇਤ੍ਰ ਪੋਂਛਿ, ਦੇ ਧੀਰਜ ਕਰਤੀ ਪਯਾਰ ਪ੍ਰੀਤਿ ਕੇ ਨਾਲ ॥ ੫ ॥ ਇਤਨੇ ਮਹਿੰ ਪੈਂਦਾ ਰਿਹ ਆਯੋ ਹਰਖਤਿ ਬਦਨ ਕਮਲ ਸਮ ਕੀਨਿ। ਬੈਠਨੋ ਪਲੰਘ ਧਰਨੋ ਖਰ ਖੰਡਾ ਸਿਪਰ ਸਹਿਤ ਬਪੁ ਗਰਮੀ ਚੀਨ। ਬਸਤ੍ਰ ਉਤਾਰਿ ਧਰੇ ਸਭਿ ਤਤਛਿਨ ਦਾਰਾ ਅੱਗੁ ਬਨਹਿ ਨਿਤ ਦੀਨਿ।ਪ੍ਰਬਲ ਆਇ ਤਬਿ ਕੰਤ ਸਮੀਪੀ ਪੋਸ਼ਿਸ਼ ਪਿਖਤਿ ਅਨੰਦ ਕੋ ਲੀਨਿ ॥ ੬ ॥ ਕਹਤਿ ਭਈ 'ਇਹ ਗੁਰ ਕੀ ਬਖਸ਼ਿਸ਼ ਜਾਚਤਿ ਚਹਿਤਿ ਖਾਨ ਅਸਮਾਨ।ਰੁਦਤਿ ਕ੍ਰੋਧ ਤੇ ਹਠ ਬਹੁ ਧਾਰਸਿ ਕਹੈ ਕਿ ਖਾਨ ਕੀਨਿ ਅਪਮਾਨ।ਤੁਝ ਕੋ ਉਚਿਤ ਨਹੀਂ ਇਮ ਕਰਿਬੋ ਅਨਖਵਾਨ ਹੈ ਪੁਤ ਪਠਾਨ। ਸੁਤਾ ਛੋਰਿ ਕਰਿ ਗਮਨ ਜਾਇ ਕਿਤ ਤੌ ਮੁਸ਼ਕਲ ਤਵ ਬਨਹਿ ਮਹਾਨ'॥੭॥"ਗੁਰਬਖਸ਼ਿਸ਼ਦੇ, ਮੁਝਸੋਂ ਭਾਖਨੋ–ਪੋਸ਼ਿਸ਼ ਇਹੀ ਪਹਿਰ ਨਿਤ ਆਇ। ਹਯ ਪਰ ਚਢਹੁ ਅਖੇਰ ਕਰਹੁ ਜਬਿ ਯਾਂਤੇ ਅਬਿ ਨ ਦਿਯੋ ਕੁਛ ਜਾਇ–। ਕੋਤਿਕ ਦਿਨ ਮਹਿੰ ਕਰਿ ਪ੍ਰਸੰਨ ਗੁਰ ਆਇਸੁ ਲੈ ਸਭਿ ਦੇਹੁੰ ਬਨਾਇ।ਬਾਲਿਕ ਮੂਢ ਨ ਜਾਨਹਿ ਬੁਧਿ ਕੋ ਇਕ ਹਠ ਕੋ ਮਨ ਮਹਿੰ ਉਪਜਾਇ ॥੮॥ ਜਿਸ ਗੁਰ ਤੇ ਨਿਤ ਵਸਤੁ ਅਮੋਲਕ ਕਿਮ ਤਿਨ ਕੋ ਕਹਿਬੋ ਨਹਿੰ ਮਾਨਿ'। ਕਹੈ ਭਾਰਜਾ 'ਕਯਾ ਮੁਖ ਭਾਖਤਿ ਨਹਿੰ ਦਮਾਦ ਕੀ ਕਰਹਿੰ ਪਛਾਨ। ਬਨਹਿੰ ਫਕੀਰ,ਜਾਇ ਮਰਿ ਕੈਧੌਂ,ਤੌ ਸ਼ੋਭਾ ਬਛ ਪਾਇਂ ਜਹਾਨ। ਸੁਤਾ ਤਰੁਨ ਪਿਖਿ, ਹੋਇ ਮਰਨ ਤਬਿ, ਕਹਾਂ ਰਹੈਗੀ ਤੌ ਕੁਲ ਕਾਨ' ॥ ੯ ॥ ਇਮ ਕਹਿ ਝਿਰਕਨੋ ਖਾਨ'ਕਰਹੁ ਬੁਧਿ'[6] ਬਸਤ੍ਰ ਸਿਰਾਨੇ ਲਿਏ ਉਚਾਇ':–'ਨਿਤ ਗੁਰ ਢਿਗ ਤੇ ਬਖਸ਼ਿਸ਼ ਪਾਵਤਿ ਕਹਾਂ ਏਸ ਬਿਨ ਜੀਓ ਨ ਜਾਇ'। 'ਪਾਵਤਿ ਹਾਥ[7],ਕਹਾਂ ਤੂੰ ਕਰਤੀ ?

[1]ਜੇ (ਕੋਈ ਸਾਡੀ ਮਨਸ਼ਾ ਦੇ) ਉਲਟ ਗਲ ਕਰੇ। [2]ਭਾਵ ਫ਼ੁਸਕਾਰੇ ਨਾਂ ਭਰ। [3]ਘਰ (ਪੈਦੇ) ਖਾਂ ਆ ਜਾਵੇ ਮੈਂ ਲੈ ਦੇਵਾਂਗੀ। [4]ਕਮਾਲ ਦੇ (ਭਾਵ ਵਧੀਆ) ਕਪੜੇ ਤੇ ਘੋੜਾ ਕੀ ਚੀਜ਼ ਹਨ। [5]ਪੈਂਦੇ ਖਾਂ ਬੋਲਿਆ। [6]ਇਉਂ ਕਹਿਕੇ (ਪੈਂਦੇ) ਖਾਨ ਨੂੰ ਝਿੜਕਿਆ 'ਅਕਲ ਕਰ'। [7]ਤੇ ਸਿਰਹਾਣਿਓਂ ਕਪੜੇ ਉਠਾ ਲਏ (ਤੇ ਕਿਹਾ):–। [8]ਪੈਂਦਾ ਕਹਿੰਦਾ ਹੈ:–ਹੱਥ ਪਾਂਵਦੀ ਹੈਂ (ਪੁਸ਼ਾਕ ਨੂੰ)।

ਰੋਜ਼ੀ ਖਾਨ ਬਿਗਾਰਤਿ ਕਾਇ'। ਕਰ ਤੇ ਤਜਹਿ ਨ ਪੈਂਦਾ ਪੋਸ਼ਿਸ਼, ਛੀਨਤਿ ਦਾਰਾ ਮੁਖ ਮੁਸਕਾਇ ॥ ੧੦ ॥ ਝਟਕਿ ਹਾਥ ਪਟ ਝਟਪਟ ਛੀਨੈ[1] ਇਸਤ੍ਰੀ ਜਿਤ[2] ਤੇ ਕਹੁ ਨ ਜਾਇ। ਜੇ ਨਹਿੰ ਕਟਹਿੰ ਸੁਭਟ ਕੇ ਠਟ*ਤੇ,ਲੋਹਾ ਸਹੈਂ ਨਹੀਂ ਤਜਿ ਥਾਇੰ[3]। ਸੋ ਨਰ ਅਬਲਾਮ੍ਰਿਦੁਲ ਜੀਤ ਕਰਿ ਬਸੀ ਬਨਾਇ ਲੇਤਿ ਸਤਿ ਭਾਇੰ†। ਨੀਚਗ੍ਰੀਵ ਗੁਰ ਦਿਸ਼ਿ ਤੇ ਚਿੰਤਤਿ–ਮਿਲੋਂ ਜਬੈ ਕਸ਼ਾ ਕਹੌਂ ਤਦਾਇ–॥੧੧॥ ਬੈਠਨੋ ਰਹਨੋ ਬਿਸੂਰਤਿ ਮੂਰਖ ਕਿਸ ਪ੍ਰਕਾਰ ਨਹਿੰ ਬਨਨੋ ਉਪਾਇ। ਖਾਂ ਅਸਮਾਨ ਸਾਸ ਤੇ ਲੈ ਕਰਿ ਹੋਰਤਿ ਰਹਨੋ ਰਿਦੈ ਹਰਖਾਇ। ਨਹਿਨ ਬਿਲੋਕੇ ਬਸਤ੍ਰ ਕਥਹੁੰ ਅਸ ਕਹਾਂ ਪਹਿਰਿਬੋ ਮਹਿੰ ਤਿਸ ਆਇ। ਚੀਰਾ ਛੋਰਦਾਰ ਸਿਰ ਬੰਧਨੋ ਪੋਸ਼ਿਸ਼ ਪਹਿਰੀ ਅੰਗ ਸਜਾਇ ॥ ੧੨ ॥ ਖੜਗ ਸਿਪਰ ਕੋ ਤਨ ਲਗਾਇ ਕਰਿ ਵਹਿਰ ਫਿਰਨੋ ਸਭਿ ਗ੍ਰਾਮ ਦਿਖਾਇ। ਪੈਂਦਾ ਬਹੁਤ ਬਿਸੂਰਤਿ ਬਿਸਮਨੋ ਪਿਯੋ ਨ ਪਾਨੀ ਭੋਜ ਨ ਖਾਇ। ਪਰਨੋ ਨਿਸਾ ਮਹਿੰ ਚਿੰਤਾ ਕੇ ਬਸਿ ਨਹੀਂ ਬਿਲੋਚਨ ਨਿੰਦ੍ਰਾ ਪਾਇ। ਜਾਗਤਿ ਹੀ ਪ੍ਰਭਾਤਿ ਹੁਇ ਆਈ ਰੋਗਾਤੁਰ ਸਮਿ ਪੌਢ ਰਹਾਇ ॥ ੧੩ ॥ ਪ੍ਰਾਤਿ ਜਾਨਿ ਅਸਮਾਨ ਖਾਨ ਤਬਿ ਕਰਿ ਸ਼ਨਾਨ ਪੋਸ਼ਿਸ਼ ਪਹਿਰੈਤਿ। ਚੀਰਾ ਛੋਰਦਾਰ ਸਿਰ ਸਜਿ ਕੈ ਜ਼ਰੀਦਾਰ ਪਾਛੇ ਲਰਕੈਤਿ। ਖੰਡਾ ਸਿਪਰ ਲਗਾਇ ਅੰਗ ਸੋਂ ਦਿਖਿ ਸ਼ੋਭਾ ਤਨ ਮਨ ਹਰਖੈਂਤਿ।ਪੈਂਦਖਾਨ ਕੇ ਬਿਨਾ ਬੂਝਿਬੋ ਹਯ ਪਰ ਜ਼ੀਨ ਪਾਇ ਦੁਤਿਵੈਤਿ ॥੧੪॥ਕਰਿ ਚਿਤ ਚੌਪ ਅਰੋਹ ਭਯੋ ਹਯ ਵਹਿਰਅਖੇਰ ਕਰਨਿ ਕੋਚਾਲਿ। ਮੁਦਤਿ ਫੇਦਾਵਤਿ ਕਥਹੁੰ ਭਜਾਵਤਿ ਜਿਸ ਮਹਿੰ ਗੁਨ ਚਪਲਾਦਿ ਬਿਸਾਲ। ਬਨ ਮਹਿੰ ਗਯੋ ਫਿਰਨੋ ਇਤ ਉਤ ਕੋ ਖੋਜਤਿ ਮ੍ਰਿਗਨਿ ਬਿਹੰਗਨ ਜਾਲ।ਬਹੁ ਫਿਰ ਕਰਿ ਇਕ ਗ੍ਰਾਮ ਬਾਗ ਢਿਗ ਤਿਸ ਮਹਿੰ ਬੈਠਨੋ ਆਇ ਸੁਖਾਲ ॥ ੧੫ ॥ ਸ਼੍ਰੀ ਗੁਰਦਿੱਤਾ ਪਿਤਾ ਵਚਨ ਤੇ ਪ੍ਰਾਤਿ ਭਏ ਤਯਾਰੀ ਨਿਜ ਕੀਨਿ। ਸੁੰਦਰ ਹਯ ਪਰ ਜ਼ੀਨ ਪੁਵਾਇਵ ਮੀਰ ਸ਼ਿਕਾਰ ਹਕਾਰਿ ਸੁ ਲੀਨਿ।ਅਪਰ ਸੁਭਟ ਕਛੁ ਸੰਗ ਚਢਾਇਵ ਪੈਂਦੇ ਖਾਂ ਆਇਵ ਨਹਿੰ, ਚੀਨਿ। ਕਰਤਿ ਪ੍ਰਤੀਖਨਿ ਬਹੁਰ ਅਰੂਢੇ ਲੈ ਕਰਿ ਸਾਥ ਸੁ ਬਾਜ਼

[1]ਹੱਥ ਨਾਲ ਝਟ ਕਾ ਦੇਕੇ ਕਪੜੇ ਝੱਟ ਪੱਟ ਖੋਹ ਲਏ। [2]ਇਸਤ੍ਰੀ ਦੇ ਅਧੀਨ ਦੋਏ (ਪੈਂਦੇ) ਤੋਂ। [3]ਸੂਰਮਿਆਂ ਦੇ ਇਕੱਠ ਤੋਂ ਜੋ ਕੱਟੇ ਨਹੀਂ ਜਾਂਦੇ ਤੇ ਜੋ (ਲੋਹਾ=) ਸ਼ਸਤ੍ਰ ਸਹਾਰਦੇ ਪਰ ਥਾਉਂ ਤੋਂ ਨਹੀਂ ਟੱਲਦੇ। [4]ਉਨ੍ਹਾਂ ਲੜਾਂ ਨੂੰ ਲੜਮ ਇਸਤ੍ਰੀਆਂ ਜਿੱਤ ਕੇ ਸਹਿਜੇ ਹੀ ਵਸ ਕਰ ਲੈਂਦੀਆਂ ਹਨ। *ਪਾ:–ਫਟ। †ਪਾ:–ਸਭ ਭਾਇ।

ਨਵੀਨ ॥ ੧੬ ॥ ਗਮਨੇ ਜਬਿ ਉਦਿਆਨ ਪਹੁਚੇ ਬਾਜ਼ ਬਿਹੰਗਨਿ ਪਰ ਛੁਟਿਵਾਇ। ਗਹੇ ਕਿਤਿਕ, ਤਿਸ ਤਾਮੋ[1] ਦੇ ਪੁਨ ਅਧਿਕ ਸ਼ਿਕਾਰ ਕੀਨਿ ਮਨ ਭਾਇ। ਕਰਹਿੰ ਸਰਾਹਨ 'ਬਾਜ਼ ਅਮੋਲਕ ਇਸ ਕੋ ਸਮ ਨਹਿੰ ਪਿਖਜੋ ਕਦਾਇ। ਝਪਟਤਿ ਖਗ ਕੋ ਜਾਨਿ ਨ ਦੇਤੋ' ਭੁੱਖਜ਼ਤਿ ਮਾਸ ਭਖੋ ਤ੍ਰਿਪਤਾਇ ॥ ੧੭ ॥ ਗਧੋ ਅਘਾਇ ਨ ਤਜ਼ਾਗਜੋ ਸੋ ਪੁਨ ਸ਼੍ਰੀ ਗੁਰਦਿੱਤੇ ਹਟਿਬੋ ਕੀਨਿ। ਦਿਨ ਕੁਛ ਚਢਜੋ ਘਾਮ ਭਾ ਭੀਛਨ ਸ਼੍ਰੀ ਕਰਤਾਰ ਪੁਰੇ ਮਗ ਲੀਨ। ਪੈਂਦਖਾਨ ਕੋ ਗ੍ਰਾਮ ਬਰੋਬਰ ਹੁਤੀ ਝੀਲ ਤਹਿੰ ਆਇ ਸੁ ਚੀਨ। ਨਿਕਸਿ ਸੁਕਾਬ[2] ਚਲਜੋ ਉਛ ਨਭ ਕੋ ਸਭਿਨਿ ਬਿਲੋਕਜੋ ਤਿਤ ਦ੍ਰਿਗ ਦੀਨ ॥ ੧੮ ॥ ਸ਼੍ਰੀ ਗੁਰਦਿੱਤੇ ਹੁਕਮ ਕਰਜੋ ਤਬਿ 'ਤਜਹੁ ਬਾਜ਼ ਇਸ ਲੇਹੁ ਗਹਾਇ'।ਮੀਰ ਸ਼ਿਕਾਰ ਹਟਤਿ ਥਰ੍ਹੇਰਾ 'ਅਬਿ ਇਹੁ ਗਹਹਿ ਨ, ਰਹਿ ਤ੍ਰਿਪਤਾਇ'। ਤਊ ਛੁਟਾਇਵ, ਗਧੋ ਗਗਨ ਕੋ, ਨਹਿੰ ਸੁਕਾਬ ਕੋ ਪਾਛੈ ਧਾਇ। ਜਹਿੰ ਅਸਮਾਨਖਾਨ ਥੋ ਉਤਰਜੋ ਤਿਸੀ ਬਾਗ ਮਹਿੰ ਪ੍ਰਵਿਸ਼ਜੋ ਜਾਇ ॥ ੧੯ ॥ ਹੁਤੇ ਬਿਹੰਗ ਉਡੇ ਤਹਿੰ ਸਭਿ ਹੀ ਦੇਖਤਿ ਭਯੋ ਖਾਨ ਅਸਮਾਨ। ਬੈਠਜੋ ਬਾਜ਼ ਸਫੈਦ ਕਿਸਮ ਕੋ ਪਕਰਨ ਕੋ ਹਿਤ ਜਤਨ ਸੁ ਠਾਂਨਿ।ਜਸੋਂ ਕਸੋਂ ਕਰਿ ਕੈ ਪਕਰ ਲੀਨਿ ਤਿਸ 'ਦਿਯੋ ਖ਼ੁਦਾਇ ਆਪ ਮੁਝ ਆਨਿ'। ਆਇ ਪਿਛਾਰੀ ਦੇਖਹਿ ਕੋਇ ਨ ਧਾਂਤੇ ਕੀਨਸਿ ਸ਼ੀਘ੍ਰ ਪਯਾਨ ॥ ੨੦ ॥ ਨੀਕੇ ਤਿੰਹ ਛਿਪਾਇ ਕਰਿ ਗਮਨਜੋ ਬਿਨਾ ਪਿਖ ਘਰ ਪ੍ਰਵਿਸ਼ਜੋ ਜਾਇ। ਨਿਕਟਿ ਸਾਸ ਕੇ ਤਬਹਿ ਸੁਨਾਇਵ 'ਮੈਂ ਕਹੁ ਦੀਨਸਿ ਬਾਜ਼ ਖ਼ੁਦਾਇ। ਬਿਨਾਂ ਜਤਨ ਤੇ ਬੈਠਜੋ ਪ੍ਰਾਪਤਿ ਬਡ ਕੀਮਤ ਕੋ ਸੋਤ ਸੁਹਾਇ'। ਕਹਨਿ ਲਗੀ 'ਸੁਤ ! ਕਰਹੁ ਛੁਪਾਵਨ ਜਿਸਤੇ ਪਿਖਹਿ ਨ ਕੋ ਝਗਰਾਇ' ॥ ੨੧ ॥ ਦੋਹਰਾ॥ਸੁਨਤਿ ਬਾਜ਼ ਕੀ ਬਾਤ ਕੋ ਉਠਿ ਤਬਿ ਪੈਂਦੇ ਖਾਨ। ਦੇਖਨਿ ਲਗਜੋ ਪਛਾਨ ਲਿਯ–ਇਹੁ ਗੁਰ ਕੋ ਬਲਵਾਨ–॥ ੨੨ ॥ ਸ੍ਰੈਯਾਛੰਦ ॥ 'ਲੈ ਕਰਿ ਬਾਜ਼ ਜਾਉਂ ਮੈਂ ਗੁਰ ਢਿਗ ਸਭਿ ਅਪਰਾਧ ਛਿਮਾ ਕਰਿਵਾਇ। ਪੋਸ਼ਿਸ਼ ਪਹਿਰਿ ਅਰੂਢਨਿ ਹਯ ਪਰ ਕਰਜੋ ਹਕਾਰਨ ਗਧੋ ਨ ਕਾਇ[3]। ਇਸ ਕੋ ਪਿਖਿ ਪ੍ਰਸੰਨ ਪੁਨ ਹੋਵੈਂ ਅਪਨੇ ਜਾਨੈਂ ਚਿਤ

[1] ਤਾਮਾ, ਮਾਸ ਦਾ ਟੁਕੜਾ। [ਅ., ਤੁਅਮਾ=ਟੁਕੜਾ]। [2] ਤੁਰਖਾਬ। [3] ਪੋਸ਼ਾਕ ਪਹਿਰਕੇ ਤੇ ਘੋੜੇ ਤੇ ਸਵਾਰ ਹੋਕੇ (ਜੋ ਸ਼੍ਰੀ ਗੁਰੂ ਜੀ ਨੇ) ਮੱਦਦਾ ਕੀਤਾ ਸੀ ਮੈਂ ਦੇਈ ਨਹੀਂ ਗਿਆ।

ਉਪਜਾਇਂ। ਰੋਜ਼ੀ ਬਨੀ ਰਹੈ ਸੁਖ ਪਾਵਹਿਂ ਜਿਨ ਤੇ ਸਭਿ ਸਮਾਜ ਨਿਤ ਪਾਇਂ' ॥ ੨੩ ॥ ਸੁਨਤਿ ਖਾਨ ਅਸਮਾਨ ਬਖਾਨੋ'ਕਹਾਂ ਖਾਨ ਜੀ!ਖੋਯਹੁ ਦੀਨ।ਹਿੰਦੂ ਗੁਰਕੋ ਸੇਵਕ ਬਨਿਕੈ ਟੁਕਰਾ ਖਾਹਿਂ ਇਮਾਨ ਬਿਹੀਨ।ਅਪਰ ਖਾਨ ਕਸ਼ਾ ਨਹੀਂ ਜੀਵਕਾ ਸਕਲ ਖ਼ਾਨ ਕਸ਼ਾ ਰੋਜ਼ੀ ਹੀਨ। ਇਤੋ ਤ੍ਰਾਸ ਧਰਿ,ਕਹਤਿ ਬਾਜ਼ ਦਿਹ,ਚਹੈ ਖਤਾ ਬਖਸ਼ਾਵਨ ਕੀਨਿ ॥੨੪॥ਜੋ ਗੁਰ ਕੋ ਸੁਧ ਹੋਇ ਬਾਜ਼ ਕੀ ਪਠੈ ਸੈਨ ਮੈਂ ਕਰਿਹੌਂ ਜੰਗ।ਜੇ ਬਲ ਅਧਿਕ ਮੋਹਿ ਪਰ ਘਾਲਹਿ, ਜਾਇ ਮਿਲੌਂ ਹਜ਼ਰਤ ਕੇ ਸੰਗ। ਪ੍ਰਥਮ ਚੁਰਾਯੋ ਬਾਜ਼ ਸ਼ਾਹੁ ਕੋ ਇਸਤੇ ਭਲੋ ਸੋਚ ਤਨ ਰੰਗ।ਸੋ ਪਲਟੋ ਮੈਂ ਦੇਉਂ ਜਾਇ ਕਰਿ ਹੁਇ ਪ੍ਰਸੰਨ ਮੋਪਰ ਸਰਬੰਗ॥੨੫॥ਤਮਸਮ ਨਹੀਂ ਦੀਨਤਾ ਕਰਿਹੌਂ ਐਂਠਦਾਰ'ਮੈਂ ਪੂਤ ਪਠਾਨ।ਰਣਕਰਿਮਰਨਿ ਸਹੌਂ ਸਭਿ ਤਨ ਪਰਦੇਨੋ ਬਾਜ਼ਨ ਕਥਿਹੈਂਮਾਨਿ। ਵਸਤੁ ਅਜਾਇਬ ਪਾਇ ਅਚਾਨਕ ਦਈ ਖੁਦਾਇ ਰਿਦੈ ਇਮੁ ਜਾਨਿ।ਕੌਨ ਮਰਦ ਅਸ ਗੀਦੀ ਕਾਰਜ ਕਰਿ ਹੈ ਧਰਹਿ ਜੁ ਕੁਲ ਕੀ ਕਾਨ' ॥ ੨੬ ॥ ਸੁਨਿ ਪੈਂਦਾ ਬਹੁ ਦੁਖੀ ਹੋਇ ਮਨ ਚਿੰਤਾ ਬਸਿ ਨਹਿਂ ਕਰਹਿ ਬਖਾਨਿ। ਬਸਿ ਨ ਬਸਾਇ ਮਹਾਂ ਪਛੁਤਾਵਹਿ–ਭਯੋ–ਲਖਹਿ–ਉਤਪਾਤ ਮਹਾਨ–। ਮੀਰ ਸ਼ਿਕਾਰ ਇਤਨ ਮਹਿਂ ਪਹੁੰਚੇ ਖੋਜਤਿ ਬਾਜ਼ ਉਤਾਇਲ ਠਾਨਿ।ਬਾਜ਼ ਬਿਖੈਛਿਰਸਭਿਦਿਸ਼ਿ ਪਿਖਿ ਕਰਿ ਨਹਿਂ ਪ੍ਰਾਪਤਿ ਮਨ ਭਏ ਹਿਰਾਨ ॥੨੭॥ ਪੁਨ ਪੈਂਦੇ ਕੇ ਗਏ ਸਦਨ ਦਰ,ਕਰਿ ਗੁਹਾਰ ਕੋ ਲੀਨਿ ਬੁਲਾਇ।ਨਿਕਸਤਿ ਵਹਿਰ ਨਾਰਿ ਸਿਖਰਾਇਵ, ਦੇਖਹੁ ਕਿਸਹੁ ਨ ਦੇਹੁ ਸੁਨਾਇ।ਚਹੈ ਦਮਾਦ ਜਿਯਨਿ ਕੋ ਜੋ ਚਿਤ ਮੁਕਰ ਜਾਹੁ ਕਹੁ–ਇਤਹੁੰ ਨ ਆਇ–। ਨਾਂਹਿਤ ਮਰਨ ਅਰੰਭ ਰਹਯੋ ਇਹੁ,ਸੁਨਿ ਲੀਨਸਿ ਤੁਮਜਿਤਿਕ ਅਲਾਇ' ॥ ੨੮ ॥ ਮੀਰ ਸ਼ਿਕਾਰਨ ਸੋਂ ਮਿਲਿ ਬੋਲਯੋ 'ਇਤ ਦਿਸ਼ ਤੇ ਹਮ ਲਖਯੋ ਨ ਕੋਇ' । ਕਹਿ ਕਰਿ ਗ੍ਰਾਮ ਸੁ ਡਿੰਡਿਮ ਫੇਰਾ 'ਗੁਰ ਕੋ ਬਾਜ਼ ਪਿਖਯੋ ਕਿਤ ਹੋਇ। ਪੈਂਦਖਾਨ ਅਬਿ ਤਾਂਹਿ ਮੰਗਾਵਤਿ ਨਹੀਂ ਦੁਰਾਵਨ ਕੀਜਹਿ ਸੋਇ'। ਇਮ ਕਹਿ ਕਰਿ ਘਰ ਘਰ ਨਰ ਬਿਚਰੇ ਕੌਨ ਕਹੈ 'ਤੁ ਨਿਜ ਘਰ ਜੋਇ' ॥ ੨੯ ॥ ਦੋਇ ਘਰੀ ਲਗਿ ਕਰਿ ਖੁਜਵਾਵਨ ਆਇਵ ਤਬਹਿ ਖਾਨ ਅਸਮਾਨ। 'ਖੋਜਯੋ ਸਭਿ ਥਲ ਬਾਜ਼ ਨ ਪਾਯੋ, ਕਰੋ ਨਿਹਾਰਨ ਆਨ ਜਿ ਥਾਨ'। ਨਿਮਕ ਹਰਾਮ ਹੋਇ ਕਰਿ ਮਰਨੋ ਪੂਰੇ ਕਾਲ ਸੁ

[1]ਆਕੜ ਵਾਲਾ। ਅਣਖ ਵਾਲਾ।

ਕਰਤਿ ਥਖਾਨ।ਮੀਰ ਸ਼ਿਕਾਰ ਸੁਨਤਿ ਬਿਸਮਾਨੇ[1]ਭਯੋ ਗ੍ਰਾਮ ਮਹਿੰ ਕਪਟ ਮਹਾਨ[2]॥ ੩੦ ॥ ਦੋਹਰਾ ॥ ਕਹਤਿ[3]"ਬਿਲੋਕਤਿ ਹਮ ਰਹੋ ਆਇਬਾਜ ਇਸ ਥਾਨ[4]। ਨੀਕੇ ਖੋਜਹੁ ਲਯਾਈਏ[5] ਸ਼੍ਰੀ ਗੁਰ ਬਾਜ ਮਹਾਨ[6]॥ ੩੧ ॥ ਇਮ ਕਹਿ ਕਰਿ ਗਮਨੇ ਤੁਰਤ ਮੀਰ ਸ਼ਿਕਾਰ ਹਿਰਾਨ। ਸ਼੍ਰੀ ਗੁਰਦਿੱਤੇ ਦਿਸ਼ਿ ਗਏ ਕਹਿਨ 'ਬਾਜ਼ ਘਰ ਖਾਨ[7]' ॥ ੩੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਬਾਜ਼' ਪ੍ਰਸੰਗ ਵਰਣਨੰ ਨਾਮ ਨਵਮੋ ਅੰਸੂ ॥ ੯ ॥

੧੦. [ਪੈਂਦਾ ਗਰੂ ਜੀ ਦੇ ਹਜ਼ੂਰ]।

ਦੋਹਰਾ ॥ ਧਾਏ ਮੀਰ ਸ਼ਿਕਾਰ ਤਬਿ ਸ਼੍ਰੀ ਗੁਰਦਿੱਤੇ ਪਾਸ। ਖਾਨਨਿ ਸਦਨ ਦੁਰਾਇ ਲਿਯ ਬਾਜ਼ ਬਿਸਦ ਬਿਨ ਤ੍ਰਾਸ ॥੧॥ ਸ੍ਰੈਯਾ ਛੰਦ ॥ ਫੇਰਨੋ ਡਿੰਡਮ ਬਿਦਤ ਜਨਾਵਹਿ[1], ਬਾਜ ਭਲੇ ਪਿਖਿ ਲਾਲਚ ਕੀਨਿ। ਨਹੀਂ ਗ੍ਰਾਮ ਤੇ ਫਿਰ ਉਡਨੋ ਕਿਤ, ਰਹੋ ਬਿਲੋਕਤਿ ਹਮ ਦ੍ਰਿਗ ਦੀਨਿ। ਕਪਟ ਕਰਤਿ ਮਨ, ਰਾਖਨ ਕੇ ਹਿਤ ਤਿਨ ਕੀ ਗਤਿ ਨੀਕੇ ਲਖਿ ਲੀਨਿ[2]। ਗੁਰ ਸੁਤ ਸੁਨਤਿਬਿਚਾਰਨ ਕਰਿਕੈ ਚਲੇ ਪਿਤਾ ਕੇ ਨਿਕਟਿ ਪ੍ਰਬੀਨ॥੨॥ਬਦਨ ਖਿੰਨ ਕੁਛ ਚਿੰਤਾ ਕੇ ਬਸਿ, ਗਏ ਉਤਾਇਲ ਸਤਿਗੁਰ ਤੀਰ।ਕਰਿ ਬੰਦਨ ਬੈਠੇ, ਅਵਲੋਕੇ,ਬੂਝਤਿ ਭਏ ਪੁੱਤ੍ਰ ਕੋ ਧੀਰ। 'ਗਏ ਅਖੇਰ ਬਾਜ ਕਸ ਦੇਖਨੋ? ਖਗ ਪਰ ਚੋਟ ਕਰੀ ਕਿਮ ਬੀਰ?। ਝਪਟਤਿ ਬਿਹੰਗ ਕਿ ਨਹਿੰ ਉਡ ਕਰਿ ਕੈ, ਜਾਇ ਕਿ ਨਹੀਂ ਦੂਰ ਤੇ ਨੀਰ[3]"॥੩॥ ਗੁਰ ਸੁਤ ਸਕਲ ਪ੍ਰਸੰਗ ਸੁਨਾਯੋ[4]ਗਏ ਫਿਰ ਪਿਖਿ ਬ੍ਰਿੰਦ ਬਿਹੰਗ। ਜਿਸ ਪਰ ਮੀਰ ਸ਼ਿਕਾਰਨਿ ਛੋਰਨੋ ਤਿਸ ਕੋ ਤਤਛਿਨ ਬਲ ਕੇ ਸੰਗ। ਲਿਯੋ ਦਬਾਇ, ਜਾਨ ਨਹਿੰ ਦੀਨਸਿ, ਉਕਸ ਨ ਪਾਯੋ ਕੋ ਖਗ ਅੰਗ।ਤਾਮੋ ਖਾਤਿ ਰਹਨੋ, ਤਬਿ ਤ੍ਰਿਪਤਨੋ,ਹਟੇ ਹੇਰਿ ਕਰਿ ਤਿਸ ਕੋ ਫੇਗ ॥੪॥ ਛੋਟੇ ਮੀਰ ਨਿਕਟਿ ਜਬਿ ਆਏ ਇਕ ਪ੍ਰਕਾਬ ਨਿਕਸਨੋ ਦ੍ਰਿਸ਼ਟਾਇ। ਤਿਸ ਪਰ ਬਾਜ਼ ਛੋਰਿ ਕਰਿ ਦੀਨਸਿ ਕਰੀ ਨ ਚੋਟ ਰਹਨੋ ਤ੍ਰਿਪਤਾਇ। ਉਡਿ ਕਰਿ ਗ੍ਰਾਮ ਮਝਾਰ ਪ੍ਰਵੇਸ਼ਨੋ ਮੀਰ ਸ਼ਿਕਾਰ ਗਏ ਤਬਿ ਧਾਇ। ਸਦਨ ਛੁਪਾਯੋ ਕਿਸ ਪਠਾਨ ਪਿਖਿ,ਖੋਜਿ ਰਹੇ ਤਹਿੰ ਹਾਥ ਨ ਆਇ ॥ ੫ ॥ ਜਿਮ ਮਨ ਭਾਇ ਕਰੋ ਪ੍ਰਭੁ ਜੀ! ਅਬਿ, ਬਿਨ ਪੈਂਦੇ ਘਰ ਅਪਰ ਨ ਸੋਇ[1]। ਅੰਤਰਜਾਮੀ ਘਟ ਘਟ ਸ੍ਵਾਮੀ ਖਾਮੀ[2] ਕਰੀ

[1](ਮੀਰ ਸ਼ਿਕਾਰ) ਕਹਿਣ ਲਗੇ। [2]ਇਸੇ ਥਾਂ ਬਾਜ਼ ਆਇਆ ਹੈ। [3](ਹੇ ਖਾਨ ਜੀ!) ਕੀ ਤੂੰ ਖੋਜ ਕੇ ਲਿਆਓ। [4]ਖਾਨ ਦੇ ਘਰ ਹੀ ਬਾਜ਼ ਹੈ। [5]ਛੇਤਾ ਵੇਰ ਕੇ ਪ੍ਰਗਟ ਜਣਾਇਆ ਹੈ। [6]ਵੱਡੇ। [7]ਕਚਿਆਈ, ਖੋਟ।

ਲਈਸਭਿ ਜੋਇਹੋਨਹਾਰ ਕੋ ਲਖਿਮੁਸਕਾਏ–ਤੁਰਕ ਇਮਾਨ ਬਿਹੀਨ ਸੁ ਹੋਇ–। ਤੁਸ਼ਨਿ ਕਰੀ ਛਿਮਾ ਉਰ ਧਾਰੀ ਮਹਾਂ ਗੰਭੀਰ ਧੀਰ ਮਨ ਭੋਇ॥ ੬॥ ਮੇਲਾ ਅਧਿਕ ਸੰਗਤਾਂ ਦਰਸਤਿ ਮਨ ਬਾਂਛਤਿ ਗੁਰ ਤੇ ਬਰ ਪਾਇ। ਤ੍ਰਿਪਤ ਨ ਹੋਤਿ,ਬਿਲੋਕਤਿਦ੍ਰਿਗ ਭਰਿ,ਬੈਠਤਿ ਨਿਕਟਿਮੋਦਉਪਜਾਇ। ਸੁਨਹਿੰ ਬਾਕ ਸਨਮੁਖ ਇਕ ਥਿਰ ਹ੍ਵੈ ਕਰਹਿੰ ਪ੍ਰੇਮ ਉਰ ਰੁਪ ਬਸਾਇ। ਜਪਹਿੰ ਨਾਮ ਸਿੱਖੀ ਬਡ਼ਿ ਸ਼ਰਧਾ, ਚਾਹਤਿ ਇਕ ਪਰਲੋਕ ਸਹਾਇ॥੭॥ ਇਮ ਮੇਲਾ ਬਡ਼ ਪੰਚ ਦਿਵਸ ਲੌ ਰਹਯੋ ਹਜ਼ੂਰ ਸਮੇਤ ਅਨੰਦ। ਮੁੱਖਨ ਸਿੱਖ ਜਿਨ ਕੋ ਸੰਗ ਸੰਗਤਿ ਤਿਸੀ ਦੇਸ਼ ਕੋ ਮਹਾਂ ਮਸੰਦ। ਦੇਦੇ ਸਿਰੋਪਾਉ ਸਭਿਹਿਨਿ ਕੋ ਕਰੇ ਬਿਸਰਜਨ ਜਥਾ ਬਿਲੰਦ। ਸਨੇ ਸਨੇ ਗਮਨੇ ਇਮ ਸਗਰੇ ਥਰਨਤਿ ਸਤਿਗੁਰ ਕੇ ਗੁਨ ਬ੍ਰਿੰਦ ॥੮॥ 'ਛੀਲ ਬਿਸਾਲ, ਸੁਭਾਉ ਕ੍ਰਿਪਾਲੂ,ਉਪਕਾਰੀ ਸਤਿਗੁਰ ਥਰ ਬੀਰ। ਦਾਤਾ ਮਹਿਦ ਨਿਹਾਲ ਕਰਤਿ ਜਨ, ਰਿਪੁ ਤੁਰਕਨਿ ਗਨ ਹਰਤਾ ਧੀਰ। ਜਹਿੰ ਕਹਿੰ ਦਾਸਨਿ ਥਨਹਿੰ ਸਹਾਇਕ ਜੇ ਸਿਮਰਤਿ ਉਰ ਪਰਤੇ ਭੀਰ[1]। ਧਨੁਖ ਤੀਰ ਧਰਿ ਹਰਿ ਅਰਿ ਤੀਰਹੈਂ[2] ਪੀਰਨ ਪੀਰ ਸੁ ਮੀਰਨ ਮੀਰ'॥ ੯॥ ਇੱਤਮਾਦਿਕ ਗੁਨ ਥਰਨਤਿ ਜਾਤੇ ਦੇਸ਼ ਬਿਦੇਸ਼ਨ ਮਹਿੰ ਬਿਦਤਾਇ। ਅਦਭੁਤ ਕਰਮ ਜਿਨਹੁੰ ਕੇ ਦਿਖੀਯਤਿ,ਅਨਗਨ ਸੈਨਾ ਦੀਨਿ ਖਪਾਇ।ਸਮਸਰ ਪੁਜਨੋ ਨ ਮੂਲਖਨਿ ਮਾਲਿਕ[3] ਅਪਰ ਕੌਨ ਅਰ ਸਕਹਿ ਅਗਾਇ।ਸ਼੍ਰੀ ਹਰਿਗੋਵਿੰਦ ਚੰਦ ਬੰਦਨਾ ਕਰਹਿੰ ਸੁਰਾਸਰ ਜਿਨ ਕੇ ਪਾਇ ॥੧੦॥ ਪੰਚ ਦਿਵਸ ਅਸ ਬੀਤ ਗਏ ਜਬਿ ਸਤਿਗੁਰ ਬੈਠੇ ਸਭਾ ਲਗਾਇ। ਪੈਂਦਖਾਨ ਕੋ ਸਿਮਰਨ ਕੀਨਸਿ–ਕਿਸ ਕਾਰਨ ਤੇ ਇਤ ਨਹਿੰ ਆਇ ?। ਪੋਸ਼ਿਸ਼ ਥਰ ਤੁਰੰਗ ਕੋ ਲੈ ਕਰਿ ਫੇਰ ਨਹੀਂ ਨਿਜ ਬਦਨ ਦਿਖਾਇ। ਉਰ ਹੰਕਾਰ ਕਿ ਹਯ ਤੇ ਗਿਰ ਗਾ,ਲਗੀ ਚੋਟ, ਕੈ ਰਹਯੋਲਜਾਇ–॥੧੧॥ਕਾਰਨ ਘਨੋ ਬਿਚਾਰ ਕਰੇ ਇਮ, ਤਬਿ ਸਤਿਗੁਰੁ ਪਠਾਯੋ ਦਾਸ। 'ਸੁਧ ਸਗਰੀ ਨੀਕੇ ਅਬਿ ਲੀਜਹਿ, ਗਮਨਹੁੰ ਪੈਂਦਖਾਨ ਕੇ ਪਾਸ। ਹਮ ਦਿਸ਼ਿ ਤੇ ਤਿਸ ਜਾਇ ਹਕਾਰਹੁ ਆਨਹੁੰ ਸੰਗ ਹੋਇ ਨਿਰਜਾਸ[4]'। ਸੁਨਤਿ ਗਯੋ ਤਬਿ ਪਹੁੰਚਿ

[1]ਭੀੜਪਈ ਤੇ ਚਿੱਤੈਂ ਜੋ ਸਿਮਰਦੇ ਹਨ।[2]ਧਨੁਖ ਤੀਰਧਾਰਨ ਕਰਕੇ ਵੈਰੀ ਦੇ ਤੀਰਖਸ ਲੇਲੈਵਾਲੇ। (ਅ)ਧਨੁਖ ਤੀਰ ਧਾਰਕੇ ਵੈਰੀਆਂਨੂੰ ਮਾਰਕੇ ਸਿੱਧਿਆਂ ਕਰਨ ਵਾਲੇ[ਪੈਂ,ਤੀਰ ਕਰਨ=ਸਿਧਿਆਂ ਕਰਨਾ]। [3]ਡਾਢ ਸ਼ਾਹਜਹਾਂ। [4]ਨਿਰਲਜ ਹੋ ਜਾਵੇ (ਇਕ ਕੀਹ ਕਾਰਨ ਹੈ)। (ਅ) ਪਤਾ ਕਰਕੇ।

ਬਿਲੋਕਨੇ ਮਾਲਨ ਬਸਨ[1] ਜੁਤਿ ਹੁਤੋ ਉਦਾਸ ॥੧੨॥ 'ਸੁਨਹੁ ਖਾਨ ਜੀ! ਗੁਰੂ ਹਕਾਰਤਿ,ਕਹਨੇ–ਸੰਗ ਅਪਨੇ ਤੂੰ ਲਜਾਇ–'। ਮੂਢ ਕੁਭਾਗੀ ਪੂਰਨੇ ਕਾਲ ਸੁ ਜਿਮ ਬੈਠਨੇ ਤਿਮ ਉਠਨੇ ਸਿਧਾਇ। ਨੀਕੇ ਬਸਤ੍ਰ ਸ਼ਸਤ੍ਰ ਨਹਿ ਪਹਿਰੇ, ਹੋਨਹਾਰ ਨੇ ਤਥਾ ਕਰਾਇ। ਨਹਿ ਤੁਰੰਗ ਪਰ ਚਢਿ ਕਰਿ ਗਮਨੇ ਮਹਾਂ ਬਿਸੂਰਤਿ ਆਇਵ ਪਾਂਇ[2] ॥ ੧੩ ॥ ਸ਼੍ਰੀ ਸਤਿਗੁਰ ਕੋ ਬੰਦਨ ਕਰਿ ਕੈ ਸਨਮੁਖ ਬੈਠਨੇ ਮਤਿ ਬਿਚਲਾਇ। ਦੇਖਿ ਨ ਸਕਹਿ ਸਮੁਖ ਮਨ ਖੋਟਾ, ਅੰਤਰਜਾਮੀ ਸਭਿ ਲਖਿ ਪਾਇ। ਸ਼੍ਰੀ ਮੁਖ ਬੁਝਨੇ 'ਪੋਸ਼ਿਸ਼ ਚੀਰਾ ਪਹਿਰ ਭਲੇ ਤਨ ਕਨੋਂ ਨਹਿ ਆਇ?। ਖੜਗ ਸਿਪਰ ਜੁਤਿ ਚਢਨੇ ਤੁਰੰਗ ਨ ਕਿਮ ਆਧੇ ਅਸ ਹੁਕਮ ਮਿਟਾਇ?॥੧੪॥ ਮਲਿਨ ਬੇਸ ਅਰੁ ਮਲਿਨ ਬਦਨ ਬਨਿ, ਕਿਮ ਸਚਿੰਤ ਉਰ, ਬਿਨਾ ਹੁਲਾਸਾਪੰਚ ਦਿਵਸ ਬਖਸ਼ਿਸ਼ ਕੋ ਲੇਕਰਿ ਕਨੋਂ ਨ ਅਨੰਦਤਿ ਵਹਿਰ ਪ੍ਰਕਾਸ਼*। ਕੋ ਕਾਰਜ ਕਿਮ ਬਿਗਰਨੇ ਤੁਵ ਪ੍ਰਿਯ ? ਸਕਲ ਸਾਚ ਕਹੀਯਹਿ ਹਮ ਪਾਸ। ਮਿੱਥਨਾ ਤੇ[3] ਸੁਧਰਤਿ ਹੁਇ ਨਾਂਹੀ[4], ਸਾਚ ਕਹੇ ਸੁਖ ਸਾਸ ਗਿਰਾਸ' ॥ ੧੫ ॥ ਪੂਰਨੇ ਭਾਵੀ ਕੂਰ ਕਹਤਿ ਭਾ, ਗੁਰ ਪ੍ਰਤਾਪ ਜੱਦਪਿ ਕੁਛ ਜਾਨਿ। 'ਦਾਸ ਆਪ ਕੋ ਗਧੋ ਹਕਾਰਨ ਬੈਠਨੇ ਜਥਾ ਹੁਤੋ ਨਿਜ ਥਾਨ। ਤਥਾ ਵਹਿਰ ਤੇ ਇਤਿ ਚਲਿ ਆਧੇ ਨਹੀਂ ਬਸਤ੍ਰ ਸੋ ਪਹਿਰਨ ਠਾਨਿ।ਪੁਨ ਦਰਸੋਂ ਤਨ ਪੋਸ਼ਿਸ਼ ਸੋ ਧਰਿ ਕੋਇ ਨ ਬਿਗਰਨੇ ਕਾਜ ਮਹਾਨ॥੧੬॥ਪਾਨ ਬਦਨ ਨਹਿ ਪਾਨ ਪਖਾਰੇ[5] ਇਸ ਕਾਰਨ ਤੇ ਮਨ ਅਲਸਾਇ। ਸਿਮਰਨ ਤੁਰਨ ਰਾਵਰ ਕੋ ਲਖਿ ਉਠਿ ਗਮਨਨੇ ਇਤ ਸਹਿਜ ਸੁਭਾਇ'। ਸਤਿਗੁਰ ਕਹਨੇ 'ਬਾਜ ਉਡਿ ਪਹੁੰਚਨੇ ਭੋਹਿ ਗ੍ਰਾਮ ਮਹਿ ਲਿਯੋ ਦੁਰਾਇ।ਮੀਰ ਸ਼ਿਕਾਰ ਕਹੈ–ਹਮ ਹੇਰਤਿ ਰਹਨੇ ਤਹਾਂ ਨ ਗਧੋ ਅਗੁਵਾਇ–' ॥੧੭॥ ਪੈਂਦੇ ਕਹਨੇ 'ਹੁਤੋ ਮੈਂ ਸ਼ਾਮਲ ਆਏ ਖੋਜਤਿ ਮੀਰ ਸ਼ਿਕਾਰ। ਤਥਿ ਡਿੰਡਮ ਕਹਿ ਗ੍ਰਾਮ ਦਿਵਾਯੋ ਲਈ ਸਤਰ ਲੌ ਸਭਿ ਕੀ ਸਾਰ[6]।ਨਿਕਸ਼ਨੇ ਨਹੀਂ, ਕਹਾਂ ਬਾਂਸ ਮੇਰੋ, ਗਧੋ ਕਹੂੰ ਉਡਿ,ਨਹੀਂ ਨਿਹਾਰਤਿ[7]ਪਤੋ ਬਾਜ,ਸ੍ਵਾਨ,ਅਰੁ ਨਾਊ[8]-ਜਾਹਿਰ ਅਹੈ-ਕਰੈਂ ਨਹਿ ਕਾਰ ॥ ੧੮ ॥ ਗਧੋ ਦੂਰ ਉਡ, ਬੂਝ ਬਹੁ ਨਰ, ਨਹੀਂ ਖੋਜ ਪਾਯਹੁ

[1]ਮੈਲੇ ਕਪੜੇ। [2]ਪੈਦਲ। [3]ਝੂਠ ਬੋਲਣ ਤੇ। [4]ਸੌਰੇਗੀ ਨਹੀਂ (ਗਲ)। [5]ਹਥ ਮੂੰਹ ਪਾਣੀ ਨਾਲ ਨਹੀਂ ਧੋਤੇ। [6]ਭਾਵ ਪਰਵੇ ਵਾਲੇ (ਇਸਤ੍ਰੀਆਂ ਦੇ ਰਹਿਣ ਵਾਲੇ)ਥਾਂ ਦੱਕ ਸਭ ਦੀ ਤਲਾਸ਼ੀ ਲਈ ਹੈ। [7]ਬਾਜ ਤੇ ਕੁੱਤੇ ਨਾਈ ਨੱਜੇ ਹੋਏ ਕੰਮ ਨਹੀਂ ਕਰਦੇ।

*ਪਾ:–ਕਨੋਂ ਨ ਅਨੰਦ ਤੁਵ ਹ੍ਰਿਦੇ ਪ੍ਰਕਾਸ਼।

ਕਿਸ ਥਾਨ। ਬੀਚ ਗ੍ਰਾਮ ਕੇ ਬਾਜ ਨ ਲੈਪਸੋ[1] ਤੁਮ ਢਿਗ ਕੀਨਸਿ ਕੂਰ ਬਖਾਨਤਹਿੰ ਜੋ ਹੁਤੋ,ਸਦਨ ਹੈ ਤੁਮਰੋ,ਕੋ ਅਸ ਕਰਹਿ ਕਪਟ ਕੋ ਠਾਨਿ। ਗਯੋ ਬਿਪਨ[2] ਕਿਸ, ਕਸੋਂ ਅਬਿ ਪ੍ਰਾਪਤ[3] ਬਾਜ਼ ਸੁਪੈਦ ਸੁ ਬੇਗ ਮਹਾਨ'॥ ੧੯॥ ਪੁਨ ਸਤਿਗੁਰ ਕੁਛ ਨਿਠੁਰ ਗਿਰਾ ਜੁਤਿ ਸਮੁਝਾਵਤਿ ਹਿਤ ਕੀ ਤਿਹ ਬਾਤ। 'ਕਰਿ ਬਿਚਾਰ ਕੋ ਸਾਚ ਉਚਾਰਹੁ, ਗੁਨ ਅਪਰਾਧ ਛਿਮਾ ਤੇ ਸ਼ਾਂਤ[4]ਲੇਹੁ ਸਦਨ ਸੁਧ,ਬੁਧਿ ਤੇ ਸਿਧ ਕਰਿ,ਬਿਬਧ ਬਿਧਿਨ ਕੋ ਛਲ ਕਰਿ ਘਾਤ[5]। ਜੋ ਉਰ ਲਖਹੁ, ਭਾਖਿ ਦਿਹੁ ਸਭਿ ਮਹਿੰ, ਬਹੁਰ ਨ ਦੋਸ਼ ਰਹੈ ਤੁਮ ਗਾਤ' ॥੨੦॥ ਸੁਨਿ ਮੂਰਖ ਕੁਛ ਸਹਿਤ ਬੱਕ੍ਰਤਾ[6] ਕਹਿਤ, 'ਨ ਹਮ ਹੇਰਸੋ ਕਿਤ ਨੈਨ। ਕਹੋ ਕਿਸੂ ਕੇ ਦੋਸ਼ ਅਰੋਪਹੁ ਤਿਸ ਪਰ ਕਿਸ ਕੋ ਕਿਮ ਬਸ ਹੈ ਨ। ਵਸਤੁ ਆਪ ਕੀ ਕਰਹਿੰ ਦੁਰਾਵਨ,ਉਚਿਤ ਨ ਹਮ ਕੋ, ਹੁਇ ਦੁਖ ਦੈਨ'। ਜਯੋ ਅਪਰ ਥਲ ਉਡਿ ਕਰਿ ਪੰਖੀ ਤ੍ਰਾਸਤਿ ਮੀਰ ਸ਼ਿਕਾਰ ਕਹੈ ਨ' ॥੨੧॥ ਕਾਰਨ ਕੂਰਾ ਕਰਨਿ ਨੀਕ ਬਿਧਿ[7] ਤ੍ਰਿਤੀ ਵੇਰ ਸਤਿਗੁਰੂ ਕਹੈਤਿ। 'ਸਮੁਝਿ ਸੁਮਤਿ ਕੋ,ਕਪਟ ਤਜਾਗਿ ਚਿਤ,ਸਾਚੀ ਬਾਤ ਕਹਹੁ ਹਿਤਵੈਤਿ। ਪਿਖਸੋ ਬਾਜ ਤੌ ਕਰਹੁ ਬਤਾਵਨਿ, ਰਹਸੋ ਗ੍ਰਾਮ ਮਹਿੰ ਸਕਲ ਭਨੈਤਿ।ਗੁਰਘਰ ਕੋ ਸੇਵਕ ਤੂੰ ਆਛੇ ਬਾਂਛਹੁ ਭਲੋ,ਨ ਬਨ ਛਲ-ਵੈਤਿ' ॥ ੨੨ ॥ ਨਿਮਕ ਹਰਾਮੀ ਸੁਨ ਕੈ ਰਿਸ ਧਰਿ ਬਦਨ ਬਿਲੋਚਨ ਕੀਨਸਿ ਲਾਲ। 'ਤੁਹਮਤ ਦੇਤਿ ਤੁਫਾਨ ਥਕੇ ਤੇ[8], ਉਰ ਬਿਚਾਰ ਕਰਿ ਕਸੋਂ ਨ ਬਿਸਾਲਾਭਲੇ ਨਰਨ ਕੀ ਪਤਿਮਹਿੰ ਰਖਨਾ ਭਾਲਤਿ ਹੋ[10],ਨਹਿੰ ਕਰਹੁ ਸੰਭਾਲ। ਅਹੈ ਜੀਵਕਾ ਸਹਿ ਹੌਂ ਯਾਂਤੇ, ਨਾਹਿੰ ਤ ਕੌਨ ਕਹੈ ਇਸ ਢਾਲ?'॥੨੩॥ਮੰਦਮਤੀ ਕੋ ਹਠ ਬਡ ਜਾਨਸੋ ਮਤਿ ਬਿੱਪ੍ਰੀਤ ਕਰੀ ਢਿਗ ਕਾਲ[11]। ਭਯੋ ਪਾਪ ਰਤਿ[12], ਸਮੁਝਤਿ ਨਹਿੰ ਚਿਤ, ਬੈਠਿ ਰਹਸੋ ਕਰਿ, ਕ੍ਰੋਧ ਬਿਸਾਲਾਬਿਧੀਚੰਦ ਕੋ ਨਿਕਟਿ ਹਕਾਰਸੋ ਕਹਸੋ ਕਾਨ ਮਹਿੰ[13]ਅਬਿ

---

[1](ਕਿਸੇ)ਲੁਕਾਇਆ ਨਹੀਂ।[2]ਬਨ ਵਿਚ।[3]ਹੁਣ ਕਿਵੇਂ ਲੱਭੇ।[4]ਅਪਰਾਧ ਖਿਮਾਰੂਪੀ ਗੁਫਾ ਵਿੱਚ ਸ਼ਾਂਤ ਹੋ ਜਾਂਦਾ ਹੈ। [5]ਕਈ ਤਰ੍ਹਾਂ ਦੇ ਛਲ(ਜੋ ਕਰਦਾ ਹੈਂ ਇਨ੍ਹਾਂ ਦਾ)ਘਾਤ ਕਰ ਕੇ ਛਾਫ ਛਲ ਦੂਰ ਕਰ ਕੇ। [6]ਵਿਰੋਧਨ ਨਾਲ। [7]ਦੁਖਦਾਈ। [8]ਠੱਗੀ ਤਰ੍ਹਾਂ ਝੂਠਾ ਕਰਨ ਲਈ। [9](ਮੀਰ ਸ਼ਿਕਾਰ ਦੇ) ਤੁਫਾਨ (ਝਠ) ਕਹਿਣ ਤੇ ਮੈਨੂੰ ਤੁਹਮਤ ਦਿੰਦੇ ਹੋ। [10]ਭਲੇ ਪੁਰਸ਼ਾਂ ਦੀ ਅਬਰੂ ਵਿਚ ਫ਼ਰਕ ਪਾਉਂਦੇ ਹੋ[ਫ਼ਾ:, ਰਖਨਾ=ਰੱਖਣਾ, ਨੁਕਸ, ਫਰਕ]। [11]ਮੌਤ ਨੇੜੇ ਆਈ ਨੇ। [12]ਪਾਪਾਂ ਨਾਲ ਪਿਆਰ ਕਰਨ ਵਾਲਾ। [13]ਕੰਨ ਵਿਚ (ਸਤਿਗੁਰਾਂ) ਨੇ ਕਿਹਾ।

ਤੂੰ ਚਾਲ। ਸਮਾ ਦੁਪਹਿਰੇ ਕੋ ਸਮ ਜਾਮਨਿ[1] ਗਮਨਹੁ, ਆਨਹੁ ਬਾਜ ਉਤਾਲ[2]॥ ੨੪॥ ਸੁਨਤਿ ਪਧਾਨੰ[3] ਬੀਰ ਤੀਰ ਸਮ ਸ੍ਰੀ ਸਤਿਗੁਰ ਪਗ ਕਮਲ ਮਨਾਇ। ਛੋਟੇ ਮੀਰ ਗ੍ਰਾਮ ਮਹਿੰ ਪਹੁੰਚਸੋ ਬਦਨ ਅਛਾਦਸੋ ਬਸਨ ਬਨਾਇਨਿਜ ਨਿਜ ਸਦਨ ਪ੍ਰਵੇਸ਼ੇ ਸਗਰੇ ਸੁਪਤਿ ਪਰੇ,ਕੋ ਬੈਠਿ ਰਹਾਇ। ਪੈਂਦ ਖਾਨ ਕੇ ਘਰ ਮਹਿੰ ਬਰ ਕਰਿ ਪਿਖਸੋ ਨ ਮਾਨੁਖ ਇਤ ਉਤ ਜਾਇ॥ ੨੫॥ ਪ੍ਰਿਥਕ ਚੁਬਾਰਾ ਸਭਿ ਕੇ ਅੰਤਰਿ[4] ਸੁਪਤਸੋ ਤਹਾਂ ਖਾਨ ਅਸਮਾਨ। ਬਖਸ਼ਿਸ਼ ਗੁਰ ਕੀ ਬਾਜ ਸਹਿਤ ਤਿਸ, ਆਡੇ ਪਰ ਬਿਠਾਇ ਸੁਖ ਮਾਨਿ। ਪਰਸੋ ਨਿਚਿੰਤ ਨਹੀਂ ਸੁਧ ਤਨ ਕੀ, ਆਵਤਿ ਜਾਤ ਬਾਇ ਮੁਖ ਪ੍ਰਾਨ[5]।ਬਿਧੀ ਚੰਦ ਢਿਗ ਜਾਇ ਪ੍ਰਵੇਸ਼ਸੋ ਪਿਖਿ ਸਭਿ ਵਸਤੂ ਆਨੰਦ ਠਾਨਿ॥ ੨੬॥ ਧਰੇ ਕਿਲਕ ਪਰ[6] ਬਸਤ੍ਰ ਉਤਾਰੇ, ਚੀਰਾ ਬੰਧਸੋ ਹੁਤੋ ਸੋ ਲੀਨਿ। ਖੜਗ ਸਿਪਰ ਜੁਗ ਧਰੀ ਸਿਰ੍ਹਾਨੇ ਤਤਛਿਨ ਹਾਥ ਉਠਾਵਨਿ ਕੀਨਿ।ਆਡੇ ਪਰ ਤੇ ਬਾਜ਼ ਗਹਸੋ ਤਬਿ,ਨਿਕਸਸੋ ਸ਼ੀਘ੍ਰ ਬਿਸਾਲ ਪ੍ਰਬੀਨ। ਕਿਸੁ ਨ ਦੇਖਸੋ ਅਦਭੁਤ ਕਰਮਾ,ਆਧੇ ਪੁਰਿ ਕਰਤਾਰ ਸੁ ਲੀਨਿ[7]॥੨੭॥ ਅਨਤ ਥਾਨ ਧਰਿ ਗਮਨਸੋ ਗੁਰ ਢਿਗ 'ਤੁਮ ਪ੍ਰਤਾਪ ਤੇ ਸਭਿ ਕਿਛੁ ਲਯਾਇ। ਪੋਸ਼ਿਸ਼ ਬਾਜ਼ ਸਮੇਤ, ਸਿਪਰ, ਅਸਿ, ਧਰੀ ਆਨਿ ਕਰਿ ਆਨ ਸਥਾਇ[8]। ਸ਼੍ਰਵਨ ਲਾਗਿ ਕਰਿ ਮੰਦ ਮੰਦ ਸੁਰ, ਕਰਸੋ ਕਾਜ ਸੋ ਦਯੋ ਸੁਨਾਇ।ਪੈਂਦਾ ਬੈਠਸੋ ਰਹਸੋ ਤਹਾਂ ਹੀ ਅਪਰ ਖਯਾਲ ਗੁਰ ਸਮਾਂ ਬਿਤਾਇ॥੨੮॥ਬਹੁਰ ਖਾਨ ਦਿਸ਼ਿ ਕਰੈ ਬਿਲੋਚਨ ਸ਼੍ਰੀਮੁਖ ਤੇ ਫੁਰਮਾਵਨ ਕੀਨਿ। 'ਅਜਹੁ ਸਮੁਝਿ ਕੁਛ ਬਿਗਰਸੋ ਨਾਹਿਨ ਦੀਜਹਿ ਬਾਜ਼ ਤੋਹਿ ਜੋ ਲੀਨਿ। ਲੈਬੇ ਹੇਤੁ ਕਰਹਿੰ ਜੇ ਲਾਲਚ ਤਉ ਦੇਹਿੰ ਤੁਝ ਚਿਤ ਲਿਹੁ ਚੀਨ।ਹਮ ਕੋ ਦਿਹੁ ਦਿਖਾਇ ਇਕ ਬਾਰੀ, ਬਹੁਰ ਲੇਹੁ ਤੁਮ, ਕੂਰ ਕਹੀਂ ਨ[9]॥ ੨੯॥ ਨਾਹਕ ਜਨਮ ਬਾਦ ਕਸੋਂ ਖੋਵਤਿ ਸਾਚੇ ਬਨੋ ਭੋਗ ਸੁਖ ਬ੍ਰਿੰਦ[7]। ਸੁਨਤਿ ਕਹਤਿ ਭਾ, ਲਖਹਿ ਪ੍ਰਤਾਪ ਨ, ਭਾਵੀ ਪ੍ਰਬਲ ਕਰਸੋ ਮਤਿ ਮੰਦ। 'ਸ੍ਰੀ ਸਤਿਗੁਰ! ਤੁਮ ਕੂਰ ਕਹਤਿ ਹੋ ਔਚਕ ਤੁਹਮਤ ਦੇਤਿ ਬਿਲੰਦ। ਜੇ ਉਰ ਨਿਸ਼ਚੇ ਕਰਹੁ ਨਹੀਂ ਪ੍ਰਭੁ ! ਰਾਵਰਿ ਪਦ ਅਰਬਿੰਦ ਸੁਗੰਦ[7]॥ ੩੦॥

[1]ਰਾਤ ਵਾਂਙ ਹੈ, ਕਿਉਂਕਿ ਦੁਪਹਿਰ ਨੂੰ ਸਭ ਲੋਕੀਂ ਸੌਂ ਜਾਂਦੇ ਹਨ। [2]ਮੁਰਾਦ ਗੁਪਤ ਤਲਾਸ਼ੀ ਲੈਣ ਤੋਂ ਹੈ। [3]ਭਾਵ ਬਿਧੀ ਚੰਦ ਗਿਆ। [4]ਸਾਰੇ (ਘਰ) ਦੇ ਅੰਦਰ ਵੱਖਰਾ ਚੌਬਾਰਾ ਸੀ। [5]ਟੱਡੇ ਹੋਏ ਮੂੰਹ ਤੋਂ ਸਵਾਸ ਆਉਂਦੇ ਜਾਂਦੇ ਹਨ। [6]ਕਿੱਲੀ ਤੇ। [7]ਲੈਕੇ। [8]ਧੇਰ ਥਾਵੇਂ। [9](ਪਰ) ਝੂਠ ਨਾ ਵੋਲੋ।

ਕਰਿਕੈ ਚਰਨ ਦਿਸ਼ਾ ਨਿਜ ਕਰ ਕੋ ਤੀਨ ਬੇਰ ਕਰਿ ਸਪਥ[1] ਸੁਨਾਇ।
ਭਾਵੀ ਬਸਿ ਹੁਇ ਭਾਖਤਿ ਮਿੱਥਨਾ ਗੁਰ ਪ੍ਰਤਾਪ ਦੀਨਸਿ ਬਿਸਰਾਇ।
ਅੰਤਰਜਾਮੀ ਸਮਰਥ ਸ਼੍ਰੀ ਪ੍ਰਭੁ ਤਿਨ ਕੋ ਸਭਿ ਨਰ ਸਮ ਲਖਿ ਪਾਇ।ਕੂਰ
ਸਪਥ ਕਰਿ ਸਾਚ ਬਨਸੋ ਚਹਿ 'ਮੈਂ ਨਹਿੰ ਪਿਖੀ ਬਾਜ਼ ਕੀ ਛਾਇ' ॥੩੧॥
ਦੋਹਰਾ ॥ ਗੁਰਕੋ ਡਰ ਉਰ ਤੁਰਕ ਤਜਿ, ਕੂਰ ਆਨ[2] ਕੋ ਜਾਨਿ।ਸ਼੍ਰੀ ਹਰਿ-
ਗੋਵਿੰਦ ਚੰਦ ਭਖਿ ਕੀਨਸਿ ਕ੍ਰੋਧ ਮਹਾਨ ॥੩੨॥ ਇਤਿ ਸ਼੍ਰੀ ਦੂਜ ਪ੍ਰਤਾਪ ਸੂਰਜ ਗ੍ਰੰਥੇ
ਅਸ਼ਟਮ ਰਾਸੇ 'ਪੋਂਦੇ ਖਾਨ ਕੋ' ਪ੍ਰਸੰਗ ਵਰਨਨੰ ਨਾਮ ਦਸਮੋ ਅੰਸੂ ॥ ੧੦ ॥

੧੧. [ਪੋਂਦੇ ਖਾਨ ਦੀ ਵੇਖਭਾ]।

ਦੋਹਰਾ ॥ ਕੂਰ ਆਨ[2] ਕੋ ਜਾਨਿ ਮਨ ਸ਼੍ਰੀ ਗੁਰ ਕੀਨਿ ਬਖਾਨ। 'ਬਿਧੀਚੰਦ
ਸਭਿ ਆਨਿ ਕਰਿ ਦਿਹੁ ਦਿਖਾਇ ਲੇ ਮਾਨ' ॥ ੧ ॥ ਸ੍ਰੈਯਾ ਛੰਦ ॥ ਸੁਨਿ
ਆਇਸੁ ਕੋ ਤਤਛਿਨ ਉਠਿ ਕਰਿ ਬਾਜ਼, ਪੁਸ਼ਾਕ,ਖੜਗ ਲੇ ਆਇ।ਸਭਾ
ਬੀਚ ਸਭਿਹੂੰਨਿ ਅਗਾਰੀ ਧਰਿ ਕਰਿ ਤਿਹ ਥਲ ਦੀਏ ਦਿਖਾਇ।
ਕ੍ਰੋਧ ਕਰਤਿ ਹੀ ਸਤਿਗੁਰ ਬੋਲੇ 'ਕਹੁ ਪਾਪੀ ਇਹੁ ਕਹਿੰ ਤੇ ਲਯਾਇ ?।
ਬਾਰ ਬਾਰ ਸਮੁਝਾਇ ਰਹੇ ਤੁਝ, ਰੇ ਮਤਿਮੰਦ ! ਨ ਮਿੱਥਨਾ ਗਾਇ[3] ॥੨॥
ਕਹਨੋ ਨ ਮਾਨਸੋ ਮੂਰਖ ! ਤੈਂ ਕੁਛ, ਕੂਰ ਕਹਤਿ ਭਾ ਬਡ ਹਠ ਧਾਰਿ'।
ਲਾਜ ਬਿਲੋਚਨ ਬੋਲ ਨ ਸਾਕਹਿ,ਨੀਚੀ ਗ੍ਰੀਵ ਸਚਿੰਤ ਬਿਚਾਰ।ਪੁਨ ਗੁਰ
ਕਹਨੋ 'ਕਹੈਂ ਕਨੋਂ ਨਾਂਹੀ, ਧਿਕ ਤੋਕਹੁ, ਨਹਿੰ ਸਾਚ ਉਚਾਰਿ। ਨਿਮਕ
ਹਰਾਮੀ ਸੂਰਤ ਬਨਿ ਕੈ ਬੈਠਿ ਰਹਸੋ ਕਸਾ ਕੀਨਿ ਗਵਾਰ' ॥ ੨ ॥ ਬੈਨ
ਬਾਨ ਤੇ ਬਿਧਸੋ ਅਧਿਕ ਹੀ, ਝੂਠਾ ਭਯੋ, ਸਹਸੋ ਨਹਿੰ ਜਾਇ।ਸਭਾ ਬਿਖੈ
ਰਿਸ ਧਰਿ ਕੈ ਬੋਲਸੋ 'ਨਾਹਕ ਤੁਹਮਤ ਮੋਹਿ ਲਗਾਇ। ਬਾਜ਼ ਸਦਨ
ਮਹਿੰ ਰਾਖਨ ਕੀਨਸਿ ਕਹਸੋ ਚੋਰ ਕਿਨ ਲੀਨਿ ਛਿਪਾਇ।ਅਬਿ ਨਿਕਾਸਲੇ
ਆਇ ਸਭਾ ਮਹਿੰ, ਬਿਧੀਚੰਦ ਇਹੁ ਕਪਟ ਬਨਾਇ' ॥ ੪ ॥ ਝੂਠਾ ਭਯੋ
ਬਿਦਤ ਹੀ ਮੂਰਖ ਤਉ ਨ ਹਠ ਤਜਿ ਬੋਲਤਿ ਬੈਨ।ਦੇਖਿ ਕੁਮਤਿ ਕੋ ਸ਼੍ਰੀ
ਹਰਿਗੋਵਿੰਦ ਰਿਸ ਤੇ ਰਕਤ ਭਏ ਜੁਗ ਨੈਨ। ਤਉ ਛਿਮਾ ਨਿਜ ਬਿਰਦ
ਬਿਚਾਰਤਿ ਕਹਸੋ 'ਮੰਦ ਇਹ ਕਲਮਲ ਐਨ[4]।ਅਜਹੁੰ ਨ ਸਮੁਝਤਿ,ਸਾਚ
ਬਨਹਿ ਜੜ,[5]ਭਏ ਕੁਭਾਗ ਜੋਵਬੋ ਹੈ ਨ[6]॥੫॥ ਦੋਹਰਾ॥ਸ਼੍ਰੀਨਾਨਕ ਮਾਸ਼ਨੰਦ
ਪਰ ਕੁਰੀ ਸਪਥ ਕਰੰਤਿ। ਨਹੀਂ ਉਚਿਤ ਹਮਰੇ ਰਹਸੋ, ਅਜਹੁੰ ਕੁਰ

[1]ਸੁਰੰਦ। ਸਹੁੰ। [2](ਉਸ ਦੀ) ਸਹੁੰ ਨੂੰ ਝੂਠੀ ਜਾਣਕੇ। [3]ਝੂਠ ਨਾ ਏਲ। [4]ਇਹ (ਦੀ) ਤੇ ਪਾਪਾਂ ਦਾ ਘਰ ਹੈ। [5]ਸੱਚਾ ਬਣਦਾ ਹੈ ਮੂਰਖ। [6]ਜੀਵਨਾ ਨਹੀਂ ਹੋਵੇਗਾ (ਇਸ ਦਾ)।

ਉਚਰੰਤਿ ॥ ੬ ॥ ਲਾਤ ਮੁਸ਼ਟ ਕਬਜ਼ਾਨ ਕੀ[1] ਕਰੀਅਹਿ ਮਾਰ ਨਿਕਾਰ। ਉਠਹੁ ਸੁਭਟ ਗਹੀਯਹਿ ਤਰਤ ਗੀਦੀ ਤਰਕ ਗਵਾਰ' ॥੭॥ ਸ੍ਰੈਯਾ ਛੰਦ ॥ ਸੁਨਿ ਗੁਰ ਆਇਸੁ ਉਠੇ ਸੁਭਟ ਗੰਨ ਕਹੋ ਕਬਾਕਨਿ ਲਾਤ ਪ੍ਰਹਾਰ।ਗਨੁ ਸਭਾ ਤੇ ਨਿਕਸਹੁ ਬਾਹਰ' ਕਿਨਹੁ ਚਪੇਟ ਬਦਨ ਪਰ ਮਾਰਿ। ਮੁਸ਼ਟਨਿ ਮਾਰ, ਹਤਹਿ ਕੋ ਕਬਜ਼ੇ,ਰਿਸ ਤੇ ਪਗੀਆ ਦੀਨਿ ਉਤਾਰਿ।ਦੇਤਿ ਧਕੇਲਾ ਚਾਲਤਿ ਮੇਲਾ*, ਉਠਜੋ ਧਕੇਲਤਿ ਫੇਰ ਨਿਹਾਰ' ॥ ੮ ॥ ਲੈ ਕਰਿ ਜਾਤਿ ਮਾਰ ਬਹੁ ਕਰਤੇ ਭਉ ਗਰਬ ਤੇ ਗਿਰਾ ਸੁਨਾਇ। 'ਸ੍ਰੀ ਗੁਰ!ਮੋਹਿ ਦੰਗ ਜਿਮ ਕੀਨੀ ਇਸ ਕੋ ਫਲ ਤੁਮ ਲੈ ਹੋ ਪਾਇ। ਸ਼ਾਹਜਹਾਂ ਸੋਂ ਮਿਲਿ ਕੈ ਸਭਿ ਕਹਿ, ਸ਼ੀਘ੍ਰ ਬਾਹਨੀ ਬ੍ਰਿੰਦ ਚਢਾਇ। ਆਨਿ ਗਹੌਂ ਤੁਮ ਕੋ ਨਿਜ ਬਲ ਤੇ ਤੌ ਪਲਟਾ ਮੇਰੇ ਕਰ ਆਇ' ॥੯॥ਸ਼੍ਰੀ ਗੁਰ ਭਨਯੋ'ਜਥਾ ਤੁਵ ਮਨ ਮੈਂ ਤਥਾ ਕਰਹੁ ਬਲ ਬੁਧਿ ਉਪਜਾਇ। ਇਮ ਤੁਵ ਕਹਿਬੋ ਭਰਤਿ ਨਹੀਂ ਹਮ, ਨਿਜ ਕਰਨੀ ਫਲ ਕੋ ਅਬਿ ਪਾਇ। ਨਿਮਕਹਰਾਮੀ ਬਾਜ਼ ਦੁਰਾਧੋ ਕੂਰੀ ਸਪਥ ਕਰੀ ਇਸ ਥਾਂਇ। ਚਹੀਯਤਿ ਕੈਦ, ਤਉ ਤੁਝ ਛੋਰਾ, ਕਰਤਿ ਰਹੋ ਜੈਸੇ ਮਨ ਭਾਇ' ॥ ੧੦ ॥ ਨਿਸ਼ਠੁਰ[2] ਸੁਨਿ ਪੁਨ, ਸੁਭਟਨਿ ਰਿਸ ਮਨ,ਗਹੀ ਗ੍ਰੀਵ ਲੈ ਚਲੇ ਧਕੇਲਾ ਮਾਰਤਿ ਮੁਸ਼ਟਨ ਲਾਤਨਿਕੋ ਤਨ ਕਰਜੋ ਅਗਾਰੀ ਬਲ ਤੇ ਪੇਲ[3]। 'ਅਜਹੁ ਮੂਢ ਜੁੰ ਬੋਲਤਿ ਸਮਸਰ,ਬਚਕੈ ਜਾਹੁ ਗ੍ਰਾਮ ਨਿਜ ਰੈਲ'। ਸ੍ਰੀ ਕਰਤਾਰ ਪੁਰੇ ਕੀ ਹਦ ਲੌ ਕਰਜੋ ਨਿਕਾਰਨ ਹੁਇ ਕਰਿ ਰੈਲ[4] ॥ ੧੧ ॥ ਅਧਿਕ ਮਾਰ ਕਰਿ ਦੁਖਤਿ ਕਰਜੋ ਬਹੁ ਸਤਿਗੁਰ ਕੇ ਜੋਧਾ ਪੁਨ ਆਇ। ਛੁਟੇ ਮੀਰ ਰ੍ਹਾਮ ਕੋ ਮਾਰਗ ਲੋਚਨ ਤੇ ਜਲ ਮੋਚਤਿ ਜਾਇ। ਦੀਰਘ ਸ੍ਵਾਸ ਲੇਤਿ ਹੈ ਪੁਨ ਪੁਨ ਮੂਕੇ ਅਧਰ ਬਦਨ ਕੁਮਲਾਇ। ਸਿਰ ਕੇ ਬਾਰ ਉਰਝ ਕਰਿ ਬਿਥਰੇ, ਬਸਤ੍ਰ ਫਟੇ ਕੁਛ ਬਛ ਬਿਕੁਲਾਇ ॥ ੧੨ ॥ ਰਿਦੈ ਬਿਚਾਰਤਿ ਪੰਚ ਸਿਧਾਰਤਿ--ਗੁਰ ਕੇ ਸਮੁਖ ਕਰੌਂ ਮੈਂ ਜੰਗ।ਹੁਇ ਸਮੀਪ ਗਹਿ ਲੈਹੌਂ ਤਤਛਿਨ, ਗਰ ਮੈਂ ਬਸਤ੍ਰ ਪਾਇ ਬਲ ਸੰਗ । ਕਰੌਂ ਦੀਨ ਤਬਿ ਪ੍ਰਾਪਤਿ ਪਲਟਾ, ਜੀਵਨ ਹੋਇ ਤਬੈ ਸਰਬੰਗਤੋਂ ਪੈਂਦਾ ਮੈਂ ਨਾਮ ਕਹਾਵੌਂ,ਬੈਠੌਂ ਖਾਨਨਿ ਸਭਾ ਉਮੰਗ†--॥੧੩॥

[1](ਤਲਵਾਰ ਦੀਆਂ) ਮੁਠਾਂ ਦੀ। [2]ਚੋਕਾ ਵੈਰੀ ਹਨ, ਮਿਲਕੇ ਚਲਦੇ ਹਨ-ਫੇਰ ਉੱਨਿਆ ਵੇ ਖਲੇ ਰੋਕਾ ਵੈਰੀ ਹਨ। [3]ਕਰਜ਼ੇ [ਸ:, ਸ੍ਵਾਮੀ]। [4]ਰੋਕ ਨੂੰ। [5]ਆਪਣੇ ਪਿੰਡ ਦੇ ਰਾਹ। [6]ਪਿੰਡ।

*ਪਾ:- ਦਾਰ ਛਿ ਨਿ ਨਾਲ ਨੰ. ਮਿਲਦੇ ਹਨ। †ਪਾ-ਉਮੰਗ।

ਜਿਨ ਮਹਿੰ ਹੁਤੋ ਸਨੇਹ ਅਧਿਕ ਹੀ, ਹੈਨਹਾਰ ਅਸ ਦੈਬ ਉਪਾਇ। ਸਦਨ ਪ੍ਰਵੇਸ਼ਨੋ ਤੁਸ਼ਨਿ ਮੁਖ ਤੇ ਅੱਗੂ ਦਮਾਦ ਮਿਲਨੋ ਦੁਖ ਪਾਇ। ਬਿਸਮਤਿ ਕਹਤਿ 'ਬਾਜ਼ ਕਿਨ ਚੋਰਨੋ ? ਪੋਸ਼ਿਸ਼ ਖੜਗ ਸਮੇਤ ਉਠਾਇ। ਨਹੀਂ ਸਦਨ ਮੈਂ, ਕੋ ਨਰ ਤਸਕਰ, ਕੋ ਅਸ ਪਹੁੰਚਨੋ ਲਿਯੋ ਚੁਰਾਇ' ॥ ੧੪ ॥ ਸੁਨਿ ਦਮਾਦ ਤੇ ਦੁਖੀ ਅਧਿਕ ਮਨ ਤਾੜਿਬਿਲੋਚਨ ਬੋਲਤਿਬਾਤ।'ਪਤਿ ਮੇਰੀ ਮਹਿੰ ਰਖਨਾ[1] ਪਾਇਵ, ਕਰੀ ਹਟਾਵਨ ਰੋਜ਼ੀ ਖਾਤਿ। ਤਊ ਨ ਬਾਜ਼ ਨਿਕਟਿ ਰਖਿ ਸਾਕਨੋ, ਦਿਨ ਮਹਿੰ ਚੁਰਿਵਾਇਵ ਲਖਿ ਘਾਤ।ਕ੍ਰੋਧਤਿ ਗੁਰੂ ਮਾਰ ਕਰਿਵਾਇਸੁ ਦਿਯੋ ਨਿਕਾਸਿ ਮੋਹਿ ਹਤਿ ਲਾਤਿ[2]' ॥ ੧੫ ॥ ਕਹਿ ਦਮਾਦ'ਨਹਿੰ ਚਿੰਤਾ ਧਰੀਯਹਿ ਤੁਝ ਬਲ ਜਾਨਤਿ ਜਗ ਬਖਯਾਤ*।ਸ਼ਾਹੁ ਜਹਾਂ ਕੇ ਸੈਗ ਮਿਲਾਵੋਂ ਅਧਿਕ ਜੀਵਕਾ ਦੈ ਹੈ ਦਾਤਿ[3]। ਲਸ਼ਕਰ ਸੈਗ ਹਜ਼ਾਰਹੁ ਲੈ ਕੈ ਪੁਨ ਆਵਹਿੰ ਹਮ ਚਢਿ ਕਰਿ ਘਾਤ[4]। ਕਿਧੌਂ ਪਕਰਿ ਕਰਿ ਲੇ ਗੁਰ ਚਲਿ ਹੈਂ ਸ਼ਾਹਜਹਾਂ ਢਿਗ, ਤੌ ਸ਼ੁਭ ਬਾਤ ॥ ੧੬ ॥ ਬਾਜ਼ ਚੁਰਾਯੋ ਪਿਖਨੋ ਨ ਦ੍ਰਿਗ ਮੈਂ ਪਹੁੰਚਨੋ ਕੁਸ਼ਲ ਸਹਿਤ ਭਹਿੰ ਜਾਇ। ਕੈਸੋ ਹੋਤਿ ਅਨਿਕ ਭਰ ਸੈਗੋ, ਮਾਰਿ ਖੜਗ ਦੇਤੋ ਉਚਲਾਇ। ਸੁਪਤਿ ਮ੍ਰਿਤਕ ਕੇ ਸਮਸਰ ਕਹੀਯਤਿ, ਕਹਾਂ ਕਰੌਂ ਕੁਛ ਕਹਨੋ ਨ ਜਾਇ। ਅਬਿ ਪਲਟਾ ਲੈਬੋ ਕਹੁ ਸਮਰਥ, ਦਿਨ ਥੋਰਨ ਮੈਂ ਕਰੌਂ ਉਪਾਇ॥੧੭॥ਧਰਹੁ ਖ਼ਾਨ ਜੀ ਧੀਰਜ ਉਰ ਮੈਂ, ਤ੍ਯਾਗੋ ਚਿੰਤਾ,ਟੁੱਕ ਨ ਧਾਰਿ।ਡੀਲ ਬਡੋ ਅਰੁ ਪ੍ਰਾਕ੍ਰਮ ਦੀਰਘ, ਕੌਨ ਸਕਹਿ ਰਣ ਬਿਖੈ ਸਹਾਰ। ਅਪਨੋ ਬਲ ਨ ਬਿਸਾਰਹੁ ਚਿਤ ਤੇ ਉੱਦਮ ਧਰਹੁ ਲੇਹੁ ਰਿਪੁ ਮਾਰਿ। ਕਰਹੁ ਸ਼ਨਾਨ ਬਸਨ ਸ਼ੁਭ ਪਹਿਰੋ ਜਹਿੰ ਕਹਿੰ ਨਿਜ ਹਾਨੀ ਨ ਉਚਾਰਿ' ॥ ੧੮ ॥ ਕਹਿ ਪੈਂਦਾ 'ਮੁਝ ਸ਼ਾਂਤਿ ਨ ਪਰਿ ਹੈ, ਕਰਕਤਿ ਰਿਦੇ ਪਰੀ ਤਨ ਮਾਰ। ਅਧਿਕ ਅਨਾਦਰ ਤੇ ਦੁਖ ਪਾਵਤਿ, ਮਰਨੋ ਨ ਮੈਂ ਸਭਿ ਲਈ ਸਹਾਰ। ਜਬਿ ਲੌ ਪਲਟਾ ਲੇਉਂ ਨ ਅਪਨੋ, ਧਿਕ ਜੀਵਨ ਮੋਰੋ ਸੈਸਾਰ। ਦਿਵਸ ਆਜ ਕੋ ਬਿਸਰੈ ਨਾਂਹੀ ਮਰਣ ਪ੍ਰਯੰਤ,ਕਰਨੋ ਨਿਰਧਾਰ[5]'॥੧੯॥ਇੱਤ੍ਯਾਦਿਕ ਕਰਿ ਬਾਤ ਪਰਸਪਰ ਕਰਨੋ ਸ਼ਨਾਨ ਪੈਂਦਖਾਂ ਬਾਰਿ[6]। ਨੀਠ ਨੀਠ ਤੇ ਖਾਨਾਂ ਖਾਯਹੁ,ਖਾਂ ਅਸਮਾਨ ਭਨਨੋ ਬਹੁ ਬਾਰ।ਚਿਤਵਤਿ ਚਿੰਤਾ ਚਿਤ ਮਹਿੰ ਮੁਖ ਬਿਨ, ਕੇਤਿਕ ਦਿਵਸ ਦਿਏ ਇਮ ਟਾਰਿ। ਸਭਿ ਖਾਨਨ ਮਹਿੰ ਬਿਦਤ

ਫਰਕ। [1]ਨ ਭੋਂ ਆਵਨੋ। [2]ਪ੍ਰਜੀਵਕਾ ਦੇ ਬਖਸ਼ਿਸ਼ ਦੇਹਿਗਾ। *ਚਹੁਕੇ ਆਵਾਂਗੇ ਤੇ ਮਾਰ ਲਵਾਂਗੇ। [3]ਮੈਂ ਸਮਝਿਆ ਹੈ। [4]ਪਾਛੇ ਨਾਲ। *ਪਾ:—ਤੁਝ ਬਲ ਕੋ ਜਾਨਤਿ ਬਖਜਾਤਰ!

ਭਈ ਗਤਿ 'ਨਿਮਕਹਰਾਮੀ' ਕਿਤਿਕ ਉਚਾਰ* ॥ ੨੦ ॥ ਬਸੀ ਨਾਮ,

*ਪੈਂਦੇ ਖਾਨ ਵਾਲੇ ਜੰਗ ਬਾਬਤ ਤੁਰਕ ਰਾਜ ਵਲੋਂ ਜੋ ਰੋਤਕ ਚਾਲੇ ਚਲੇ ਗਏ ਉਹ ਖੋਜ ਤਲਬ ਦਾ, ਲਾਹੌਰ ਦਾ ਸੂਬਾ ਕਿ ਭੋਈ ਹੋਰ ਹਾਕਮ ਜੋੜ ਤੋੜ ਕਰ ਰਿਹਾ ਹੈ ਅਸਲ ਗਾਲ ਇਹ ਜਾਪਦੀ ਹੈ। ਪਰ ਤਦ ਤਕ ਮਿਲੇ ਸਾਰੇ ਲੇਖਕਾਂ ਦੇ ਹਾਲਾਤ ਤੋਂ ਪੱਕਾ ਸੂਬਾ ਹੋਂਦਾ ਹੈ ਕਿ ਪੈਂਦੇ ਖਾਂ ਦਾ ਮੁਆਫੀ ਵਸੀਲਾ ਸੀ ਇਸ ਗਾਲ ਦਾ ਕਿ ਗੁਰੂ ਜੀ ਤੇ ਪੈਂਦੇ ਖਾਂ ਦੀ ਵਿਗਾੜੇ, ਮੁਰਾਦ ਇਹ ਸੀ ਕਿ ਉਸ ਦੇ ਆ ਜਾਣ ਨਾਲ ਗੁਰ ਜੀ ਦੀ ਫੌਜ ਦੀ ਅਗਵਾਨੀ ਵਿਚ ਘਾਟਾ ਪਏ। ਹੋਂਦਾ ਹੋਤੀ ਹੈ, ਇਸ ਦੇ ਵਸੀਲੇ ਹੋਤ ਪਤਾ ਨਹੀਂ ਲਗਦਾ। ਜੇ ਗੁਰੂ ਜੀ ਨੂੰ ਜੇ ਤੂੰ ਜੰਗਾਂ ਵਿਚ ਅਗੇ ਨਹੀਂ ਜਿੱਤੇ ਗਏ, ਜਿੱਤ ਲਵਾਂਗੇ। ਇਸ ਗਾਲ ਦੇ ਇਸ਼ਾਰੇ ਗੁਃ ਪ੍ਰਃ ਤੁਃ ਵਿਚ ਮਿਲਦੇ ਹਨ। ਦੇਖੋ ਇਸੇ ਅੰਸੂ ਦਾ ਅੰਕ ੧੬। ਚੂਹੜ ਜੀ ਦੇ ਪੋਤੇ ਧੀਰ ਮਲ ਨੂੰ ਬੀ ਇਸ ਰਾਜਨੈਤਕ ਚਾਲ ਨੇ ਆਪਣੇ ਵਲ ਜੋੜ ਲਿਆ ਹੋਇਆ ਸੀ, ਇਹ ਗਾਲ ਹਰ ਪ੍ਰਤਾਪ ਸੂਰਜ ਤੇ ਤਵਾਰੀਖ ਖਾਲਸਾ ਤੋਂ ਵਿਦਤ ਹੋ ਜਾਂਦੀ ਹੈ। ਇਸ ਪਾਸੇ ਜੰਗ ਦੇ ਜੋ ਕਾਰਨ ਪੈਂਦੇ ਦੇ ਗੁਰੂ ਜੀ ਨਾਲ ਵਿਗਾੜਨ ਹੋ ਰਹੇ, ਉਨ੍ਹਾਂ ਦੀ ਜ਼ਿੰਮੇਵਾਰੀ ਭੀ ਸਾਰੀ ਪੈਂਦੇ ਖਾਂ ਤੇ ਹੈ।

ਪੈਂਦੇ ਖਾਂ ਗੁਰੂ ਜੀ ਦੀ ਫੌਜ ਦਾ ਇਕ ਸੈਨਾਪਤ ਸੀ, ਗੁਰੂ ਕੇ ਬਾਜ਼ ਨੂੰ ਓਹ ਐਵੇਂ ਨਹੀਂ ਅਪਨਾ ਸਕਦਾ ਜਿਵੇਂ ਕਿਸੇ ਨਿਆਕਲ ਦੇ ਨੂੰ, ਕਿਉਂਕਿ ਉਹ ਚੂਹੜ ਰੂਪੀ ਸਰਕਾਰ ਦਾ ਆਪ ਇਕ ਨੁਕਨ ਹੈ ਤੇ ਆਪਣੀ ਸਰਕਾਰ ਦੀ ਖੈ ਉਸ ਲਈ ਸਰਕਾਰੀ ਹੈ ਨਾਕਿ ਨਿਜ ਦੀ। ਗੁਰੂ ਦੇ ਪੱਖ ਲਈ ਲੜਨਾ ਮਰਨਾ ਉਸ ਦਾ ਧਰਮ ਹੈ ਨਾਕਿ ਗੁਰੂ ਦੇ ਉੱਚੇ ਸਾਮਾਨ ਨੂੰ ਅਪਨਾਉਣਾ, ਲੁਕਾਉਣੇ ਝੂਠਬੋਲਣਾ।ਉਸ ਦੇ ਝੂਠ ਬੋਲਣ ਤੇ ਤੇ ਫਾਰੀਝੂਠੀ ਕਸਮ ਦਰਬਾਰਵਿਚ ਖਾ ਜਾਣ ਪਰ (ਦੇਖੋ ਪਿਛਲੇ ਅੰਸੂ ਦਾ ਅੰਕ ੩੧ ਤੇ ਖਾਃ ਤਵਾਃ ਪੰਨਾ ੧੦੫੬),ਉਸਦੇ ਘਰ ਦੀ ਤਲਾਸ਼ੀ ਲੈਣ ਤੇ ਸਾਮਾਨ ਨਿਕਲ ਆਏ ਤੇ ਪੈਂਦੇ ਦੀ ਨਿਮਕ ਹਲਾਲੀ, ਜੰਗ ਪਾਲਣਾ ਤੇ ਨਾਮੀ ਧਰਮ ਵਿਚ ਵਫ਼ਾਦਾਰੀ ਉਸਦੇ ਸਾਹਮਣੇ ਦੇਦ ਦੇ ਗਏ। ਇਤਿਹਾਸ ਗੁਰੂ ਖਾਲਸਾ ਨੇ ਲਿਖਿਆ ਹੈ ਕਿ ਇਸ ਤਲਾਸ਼ੀ ਵਿਚ ਗੁਰੂ ਦੇ ਹੋਰ ਸਾਮਾਨ ਦੇਰੀ ਹੋਰੇ ਬੀ ਓਸ ਦੇ ਘਰੋਂ ਨਿਕਲੇ। ਐਸਾ ਆਦਮੀ ਵੈਰ ਦਲਾਂ ਦਾ ਸੈਨਾਪਤ ਦੇ ਵਿਸ਼ਵਾਸ਼ ਯੋਗ ਕਰਮਚਾਰੀ ਕੀਕੂੰ ਰਹਿ ਸਕਦਾ ਹੈ ? ਮਾਮਲਾ ਬਾਜ਼ ਦਾ ਨਹੀਂ ਅਸੂਲ ਦਾ ਹੈ, ਕਿਉਂਕਿ ਅੰਕ ੨੯ ਪਿੱਛਲੇ ਅੰਸੂ ਵਿਚ ਗੁਰੂ ਜੀ ਕਹਿੰਦੇ ਹਨ, ਝੂਠ ਨਾ ਬੋਲ, ਜੇ ਬਾਜ਼ ਦਾ ਹੀ ਲੋਭ ਹੈ ਤਾਂ ਸੱਚ ਕਹਿ ਦੇ, ਬਾਜ਼ ਦਿਖਾ ਦੇ, ਵੈਰ ਬਾਜ਼ ਤੈਨੂੰ ਹੀ ਦੇ ਦਿਆਂਗੇ।

ਸਤਿਗੁਰੂ ਤੋਂ ਵਿਦਾ ਹੋਕੇ ਉਸਦਾ ਵੈਰੀ ਬਣਨਾ ਤੇ ਲੜਨ ਲਈ ਸਾਹਮਣੇ ਆਉਣਾ ਭਾਰੀ ਧ੍ਰੋਹ ਹੈ। ਇਸਤੋਂ ਵੱਧ ਨਿਮਕਹਰਾਮੀ ਹੋਰ ਕੀ ਹੋ ਸਕਦੀ ਹੈ। ਜੰਗ ਦੀ ਸਾਰੀ ਜ਼ਿੰਮੇਵਾਰ ਉਸ ਨੇ ਯਾ ਉਸਦੀ ਪਿਠ ਪਿਛੇ ਪੱਖ ਨੇ ਕੀਤੀ ਤੇ ਗਏ ਆ ਪਿਆ। ਸੋ ਮਜ਼ਬੂਰੀ ਜੰਗ ਸਤਿਗੁਰਾਂ ਦੇ ਗਲੇ ਪਿਆ ਤੇ ਉਹ ਕਰਨਾ ਪਿਆ, ਤਾਂਤੇ ਸਾਰੀ ਜ਼ਿੰਮੇਵਾਰੀ ਪੈਂਦੇ ਦੀ ਹੈ। ਗੁਰੂ ਜੀ ਤਾਂ ਸਾਰਾ ਦੁੱਖ ਤੇ ਜੰਗ ਦਾ ਖੇਦ ਸਹਿਕੇ ਬੀ ਜਦ ਕਾਮਯਾਬ ਹੁੰਦੇ ਹਨ ਤੇ ਪੈਂਦਾ ਭਿਗਦਾ ਹੈ ਤਾਂ ਉਸਦੀ ਮੋਤ ਪਰ ਪਸੀਜਦੇ ਹਨ, ਪਿਆਰ ਅੱਥਰੂ ਕੇਰਦੇ ਹਨ, ਅਪਣੀ ਢਾਲ ਨਾਲ ਛਾਂ ਕਰਦੇ ਹਨ ਤੇ ਉਸਦੀ ਕਲਿਆਨ ਕਰਨ ਦੀ ਮਿਹਰ ਵਿਚ ਆ ਜਾਂਦੇ ਹਨ।

ਬਹੁ ਗ੍ਰਾਮਨ ਕੋ ਕਹਿ ਸਕਲ ਪਠਾਨਨਿ ਲੀਨਿ ਬਸਾਇ[1]। ਸਭਿ ਮਹਿੰ ਫਿਰਨੋ ਸਲਾਹ ਕਰਤਿ ਇਮ 'ਹਿੰਦੂ ਗੁਰ ਸਭਿ ਕੋ ਦੁਖਦਾਇ। ਸਨੇ ਸਨੇ ਛੀਨਹਿ ਘਰ ਤੁਮਰੇ, ਨਹਿੰ ਜਾਨਹੁ[2], ਕੁਛ ਕਰਹੁ ਉਪਾਇ। ਮਿਲਹੁ ਸਕਲ, ਬਲ ਧਰਹੁ ਬਿਸਾਲਾ,ਮਹਾਂ ਸ਼ੱਤ੍ਰੁ ਕੋ ਲੇਂ ਜਿਮ ਘਾਇ ॥੨੧॥ ਗੁਰ ਮਾਰੇ, ਹਜ਼ਰਤ ਉਰ ਹਰਖੈ, ਮਨਸਬ ਸੋਂਭਿ ਕੋ ਕਰਹਿ ਸਵਾਇ। ਸੈਚਨੋ ਦਰਬ ਧਰਨੋ ਜਿਸ ਥਲ ਮੈਂ ਸੋ ਜਾਨੋਂ ਮੈਂ ਬਨਹੁ ਸਹਾਇ। ਲਾਖਹੁੰ ਲੂਟ ਕਰਹੁ ਸੁਖ ਭੋਗਨ, ਕਿਮ ਹਿੰਦੂ ਢਿਗ ਰਹਿਬੋ ਪਾਇ। ਸੈਨਾ ਸਾਥ ਲਰਹੁ ਤੁਮ ਸਗਰੇ ਮੈਂ ਗੁਰ ਕੋ ਰਣ ਲੈਹੌਂ ਘਾਇ॥੨੨॥ਚੋਰੇ ਜਤਨ ਦਰਬ ਬਡ ਪਾਵਹੁ ਪੁਨ ਹਜ਼ਰਤਿ ਬਖ਼ਸ਼ਹਿ ਸਮੁਦਾਇ। ਸਭਿ ਬਿਧਿ ਭਲੀ ਬਾਰਤਾ ਜਾਨੋ ਕਨੋਂ ਨ ਲੇਹੁ ਧਨ ਅਰੁ ਜਸੁ ਪਾਇ'। ਸਭਿ ਬਸੀਅਨਿ ਸਹਿੰ ਕਹਿ ਕਹਿ ਇਸ ਬਿਧਿ ਅਪਨੇ ਸੰਗੀ ਕਰੇ ਬਨਾਇ। ਲੋਭ ਲਗੋ ਧਨ ਕੋ ਸਭਿ ਮਾਨੀ[3] 'ਕਰਿ ਉਦਮ ਤੁਮ ਬਨਹਿ ਸਹਾਇ[4]' ॥੨੩॥ ਜੋ ਅਫ਼ਗ਼ਾਨ ਖਾਨ ਪਰਧਾਨੇ[5] ਮਿਲੇ ਪੰਚਸੈ ਕਰੀ ਸਲਾਹ। ਕਿਤਿਕ ਕਹਨੋ 'ਇਹ ਨਿਮਕ ਹਰਾਮੀ,ਪਾਰਨੋ ਜਿਨਹੁੰ ਹੋਤਿਸਮੁਹਾਇ[6]'।ਢੁਲਨੋ ਮੂਰਖਲਖੈ–ਗਹੌਂ ਗੁਰ– ਕਰਤਿ ਜਤਨ ਚਿਤਵਤਿ ਚਿਤ ਮਾਂਹਿ। ਪੁਨ ਅਸਮਾਨ ਖਾਨ ਸੋਂ ਬੋਲਨੋ 'ਸੁਨਹੁ ਪੁੱਤ੍ਰ ! ਅਬਿ ਬਿਲਮਹੁ ਨਾਂਹਿ ॥੨੪॥ ਕੁਤਬਖਾਨ ਇਕ ਚਚਾ ਪੁੱਤ੍ਰ ਮਮ, ਸੂਬਾ ਨਗਰ ਜਲੰਧਰ ਮਾਨਿ। ਦਿਨ ਥੋਰਨਿ ਤੇ ਮਨਸਬ ਦੀਰਘ ਪਾਯੋ ਭਲੇ ਬਸਹਿ ਤਿਸ ਥਾਨ। ਪੁਰਬ ਮਸਲਤ ਕਰਿ ਕੈ ਤਿਹ ਸੋਂ ਬਹੁਰ ਜੰਗ ਸੰਗ ਗੁਰ ਕੇ ਠਾਨਿ। ਭਏ ਪਠਾਨ ਸਹਾਇਕ ਇਹ ਸਭਿ ਕਾਰਜ ਹੋਵਹਿ ਸਿੱਧ ਮਹਾਨ' ॥ ੨੫ ॥ ਇਮ ਉਚਾਰਿ ਕਰਿ ਸੰਗ ਚਢਾਯੋ ਅਪਰ ਪੰਜ ਸੈ ਚਢੇ ਪਠਾਨ।ਮਿਲਿ ਸਭਿ ਗਏ ਜਲੰਧਰ ਪੁਰਿ ਕੋ ਉਤਰੇ ਬਾਗਨਿ ਮੈਂ ਰੁਚਿ ਠਾਨਿ।ਕੁਤਬਖਾਨ ਸੋਂ ਮਿਲੇ ਜਾਇ ਕਰਿ ਬੈਠੇ ਚਹੁੰਦਿਸ਼ਿ ਖੁਸ਼ੀ ਮਹਾਨ। ਕਹਿ ਸ਼ੁਭ ਬਾਤਨਿ ਕਰਿ ਮੁਸਕਾਵਤਿ ਪੈਂਦਖਾਨ ਤਬਿ ਕੀਨਿ ਬਖਾਨ ॥ ੨੬ ॥ 'ਸੁਨਹੁ ਭ੍ਰਾਤ ! ਹਮ ਸਗਰੇ ਮਿਲਿ ਕਰਿ ਤੁਝ ਢਿਗ ਅਏ

---

[1]ਪਠਾਨਾਂ ਨੇ ਛੋਟੇ ਛੋਟੇ ਪਿੰਡ ਬਹੁਤੇ ਵਸਾਏ ਹੋਏ ਸਨ, ਸਭਨਾਂ ਨੂੰ ਬਸੀ (ਪਠਾਨਾਂ ਦੀ) ਕਹਿੰਦੇ ਸਨ (ਜੈਸੇ), ਬਸੀ ਤੋਂ ਮਤਲਬ ਬਸਤੀ ਹੈ, ਦੇਖੋ ਅੱਗੇ ਅੰਕ ੨੩। [2]ਤੁਸੀਂ (ਇਸ ਗੱਲ ਨੂੰ) ਜਾਣਦੇ ਨਹੀਂ। [3]ਸਭਿ ਨੇ ਮੰਨ ਲਈ। [4](?) ਉੱਦਮ ਕਰ, (ਅਸੀਂ) ਤੇਰੀ ਮਦਦ ਕਰਾਂਗੇ। [5]ਮੁਖੀ। [6]ਸਾਮ੍ਹਣੇ ਹੁੰਦਾ ਹੈ।

ਲੋਨਿ ਕੋ ਸੰਗ। ਲਖਿ ਲਾਇਕ ਕੋ, ਮਨਸਬ ਦੀਰਘ ਸਭਿ ਤੇ ਤੋਕਹੁ ਜਾਨਿ ਉਤੰਗ'। ਕੁਤਬਖਾਨ ਬੋਲਜੋ 'ਤੁਮ ਕਿਤ ਕੋ ਭਏ ਏਕਠੇ ਚਢੋ ਤੁਰੰਗ ?। ਮਝ ਮਿਲਾਇ ਕਰਿ ਗਮਨਹੁ ਕਿਸ ਥਲ, ਕੋ ਤੁਮ ਕਾਰਜ ਭਯੋ ਕੁਢੰਗ?॥੨੭॥ਗਰਵਿਗ ਰਹਤਿ ਮਹਿਦ ਨਿਤ ਹਰਖਤਿ ਅਧਿ ਕੈਸੇ ਕਹੁ ਭਈ ਬਿਚਾਰ'।ਪੈਂਦ ਖਾਨ ਸੁਨਿ ਬਾਤ ਭ੍ਰਾਤ ਤੇ ਕੀਨੋ ਸਰਬ ਪ੍ਰਸੰਗ ਉਚਾਰਿ। 'ਬਿਗਰ ਪਰਜੋ, ਗੁਰ ਸੰਗ ਬਿਰਸ ਭਾ, ਸਭਾ ਬੀਚ ਪਤਿ ਦਈ ਉਤਾਰਿ। ਅਪਰ ਕਰੀ ਜਥਰੀ ਕਜਾ ਉਚਟੋਂ,ਪਰਜੋ ਬੈਰ ਅਧਿ ਰਿਸ ਉਰ ਧਾਰਿ॥੨੮॥ਜਤਨ ਰਚਜੋ ਜਿਮ,ਸੁਨਹੁ ਭ੍ਰਾਤ ! ਸੋ ਸ਼ਾਹਜਹਾਂ ਸੋਂ ਮਿਲਿਹੌਂ ਜਾਇ। ਹਰਿਗੋਵਿੰਦ ਕੋ ਭੇਦ ਬਿਲੰਦੈ ਸਭਿ ਬਿਧਿ ਤੇ ਦੈਹੌਂ ਸਮੁਝਾਇ। ਭਈ ਸ਼ਾਹੁ ਕੀ ਹਾਰ ਤੀਨ ਰਣ ਸੋ ਪਲਟਾ ਅਧਿ ਲੈਹੌਂ ਪਾਇ।–ਪਕਰਿ ਗੁਰੂ ਕੋ ਮੈਂ ਢਿਗ ਲਜਾਵੋਂ–ਇਸ ਪ੍ਰਕਾਰ ਤੇ ਧੀਰ ਧਰਾਇ[1]॥ ੨੯॥ ਜਜੋਂ ਕਜੋਂ ਕਰਿ ਬਡ ਲਸ਼ਕਰ ਲੈ ਕਰਿ ਗੁਰ ਕੋ ਸੰਗ ਜੰਗ ਕੋ ਪਾਇ। ਕਰੌਂ ਘਾਤ ਕੈ ਪਕਰੌਂ ਬਲ ਸੋਂ ਤਬਿ ਮੇਰੋ ਤਨ ਮਨ ਸਿਤਲਾਇ। ਤੁਮ ਭੀ ਬਨਹੁ ਸਹਾਇਕ ਗਮਨਹੁ, ਲਾਇਕ ਭ੍ਰਾਤ ਜਾਨਿ ਕਰਿ ਆਇ। ਸਮਾ ਪਾਇ ਅਸ ਕਾਰਜ ਪਰਿਹੈ, ਬਾਰ ਬਾਰ ਹੁਇ ਨਹਿੰ ਇਸ ਭਾਇ॥ ੩੦॥ ਦੋਹਰਾ॥ ਭੀਰ ਪਰੇ ਰੱਖਸ਼ਕ ਬਨੈਂ, ਭ੍ਰਾਤਾ ਸ਼ੁਭ* ਕੈ ਮੀਤ। ਤਿਮ ਦਾਤਾ ਦੁਰਭਿੱਛ[2] ਮਹਿੰ ਤੀਨਹੁ ਲੇਂ ਜਸੁ ਨੀਤ॥ ੩੧॥ ਭ੍ਰਾਤਨਿ ਪਰ ਉਪਕਾਰ ਜੋ ਜਿਮ ਧਨ ਸੰਚਜੋ ਹੋਤ।ਪਰੈ ਭੀਰ ਦਾਰਿਦ ਜਬੈ ਸਭਿ ਸੰਕਟ ਕੋ ਖੋਤਿ॥ ੩੨॥ ਰਾਜਨੀਤਿ ਜਾਨਤਿ ਭਲੇ ਮਿਲਨਿ ਲਰਨਿ ਕੋ ਘਾਤ।ਦਾਨਬ-ਵੇਦ ਬਿਲੰਦ ਤੂੰ ਕਰੀਅਹਿ ਮਸਲਤ ਬਾਤ'॥ ੩੩॥ ਕੁਤਬਖਾਨ ਸੁਨਿ ਬਿਸਮ ਮਨ ਤੁਸ਼ਨਿ ਹੁਇ ਕੁਛ ਕਾਲ। ਬੁਰਾ ਹੋਨਿ ਤਿਸ ਕੋ ਲਖਜੋ ਕ੍ਰਿਤਘਨ ਜਾਨਿ ਬਿਸਾਲ॥ ੩੪॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਪੈਂਦੇ ਖਾਂ' ਪ੍ਰਸੰਗ ਬਰਣਨੰ ਨਾਮ ਦ੍ਵਿਤਾਧਸ਼ਮੋ ਅੰਸੁ॥ ੧੧॥

੧੨. [ਕੁਤਬ ਖਾਂ ਨਾਲ ਸਲਾਹ]।

ਦੋਹਰਾ॥ ਪੈਂਦ ਚਚਾ ਕੋ ਸੁਤ ਹੁਤੋ ਕੁਤਬ ਖਾਨ ਬੁਧਿਵਾਨ। ਤਰਕਤਿ ਬੋਲਜੋ ਭ੍ਰਾਤ ਸੋਂ ਬਿੱਪ੍ਰੈ[3] ਜਾਨ ਮਹਾਨ॥ ੧॥ ਨਿਸ਼ਾਨੀ ਛੰਦ॥ 'ਬਾਜ

---

[1]ਬਾਤ ਨੂੰ ਤਸੱਲੀ ਦੇਕੇ। [2]ਕਾਲ। [3]ਉਲਟੀ ਗਲ, ਮਾੜੀ ਗਲ।

*ਪਾ:–ਸਭ, ਸੁਤ।

ਬਸਨ ਬਖ਼ਸ਼ਸ਼ ਕਰੈ ਗਰ ਨਿਜ ਪੁਨ ਲੀਨੈ*।ਬਡ ਪੁਰਖਨਿ ਕੈ ਬਹੁ ਮਤੇ ਕੈਸਿਹੁੰ ਰਿਸ ਕੀਨੈ। ਉੱਤਮ ਵਸਤੁ ਤੋਹਿ ਦੇ ਬਹੁ ਹੋਤਿ ਪ੍ਰਸੰਨਾ। ਪ੍ਰਤਿ-ਪਾਰਨੈ ਕਰਿ ਪ੍ਰੇਮ ਕੋ ਸਭਿ ਦਾਰਿਦ ਹੰਨਾ ॥ ੨ ॥ ਦਈ ਵਸਤੁ ਅਪਨੀ ਲਈ, ਤੈਂ ਕਨੋਂ ਰਿਸ ਧਾਰੀ?ਲਰਨਿ ਹੇਤੁ ਕਹੁ ਕੌਨ ਹੈ ਜਿਸਤੇ ਦੁਖ ਭਾਰੀ। ਜਿਨਹੁੰ ਹਾਥ ਤੇ ਤਨ ਵਧਨੈ ਸੁਖ ਲਹੇ ਘਨੇਰੇ । ਭਯੋ ਪੁਕਾਰੁ ਤਿਨਹੁ ਪਰ ਕਰਿ ਨਿੰਦ ਬਡੇਰੇ ॥ ੩ ॥ ਨਿਮਕਹਰਾਮੀ ਨਾਮ ਇਮ†ਮਰਿ ਦੋਜ਼ਕ ਜਾਵੈਂ।ਬੈਠਹਿ ਉਮਰਾਵਨ ਬਿਖੈ ਅਪਜਸ ਕੋ ਪਾਵੈਂ।ਬਨਹਿ ਕ੍ਰਿਤ-ਘਨੋ ਲਵਨ ਅਚਿ, ਉਚਿਤ ਨ ਇਹੁ ਤੇਰੇ। ਕਿਧੌਂ ਦਿਵਸ ਪਹੁੰਚੇ ਬੁਰੇ ਜਮ ਕੋ ਘਰ ਹੇਰੇਂ[1] ॥ ੪ ॥ ਗੁਰ ਐਸੋ ਘਟ ਕਨਾ ਲਖਨੋ ਜੋ ਰਣ ਤੇ ਹਾਰੈ। ਬਡੋ ਬਹਾਦੁਰ ਜੰਗ ਮੈਂ ਅਰਿ ਬ੍ਰਿੰਦਨਿ ਮਾਰੈ। ਕਿਮ ਜਾਨਤਿ ਅਨਜਾਨ ਭਾ, ਭਾਵੀ ਮਨ ਪੂਰਾ। ਜਿਯਨਿ ਚਹਤਿ ਸ਼ਰਨੀ ਪਰਹੁ, ਮਾਨਹੁੰ, ਹਿਤ ਤੇਰਾ[2] ॥ ੫ ॥ ਸੁਨਤਿ ਭ੍ਰਾਤ ਕੀ ਬਾਤ ਕੋ ਪੈਂਦੇ ਦੁਖ ਪਾਵਾ। ਕਰਨੋ ਭਲੋ, ਮਾਨਨੋ ਬੁਰੋ, ਭਾਵੀ ਬਿਚਲਾਵਾ। ਕਹਨੋ 'ਕਿ ਤੇਰੇ ਉਦਰ ਮਹਿੰ ਗੁਰ ਕੋਰ ਕਰਾਹੁ[3]। ਸੋ ਬੋਲਤਿ–ਮਿਟਿ ਦੀਨ ਤੇ–ਜਾਨੀ ਮਨ ਮਾਂਹੁ[4] ॥ ੬ ॥ ਮਾਰਨੋ ਕੈ ਬੰਧਨੋ ਚਹੌਂ ਜਿਸ ਕੋ ਕਰਿ ਦਾਵਾ।ਨਿੰਮ੍ਰ ਬਨੋਂ ਅਬਿ ਅੱਗੂ ਤਿਸ,ਇਹੁ ਸੀਖ ਸਿਖਾਵਾ। ਮਹਿੰਮਾ ਬਰਨਨ ਕਰਤਿ ਹੈ ਗੁਰ ਕੀ ਬਹੁ ਬਾਰੀ। ਨਹਿੰ ਮਾਨੋਂ, ਮੈਂ ਮਿਲੌਂ ਨਹਿੰ, ਕੁਲ ਕਾਨ ਹਮਾਰੀ' ॥ ੭ ॥ ਮੁਸਕਾਨਨੋ ਸੁਨਿ ਕੁਤਬਖਾਂ 'ਇਹ ਠੀਕ ਬਖਾਨੀ। ਪਾਰਨੋ ਦੇ ਦੇ ਗ੍ਰਾਸ ਮੁਖ,ਜਗ ਬਿਦਤ ਸੁ ਜਾਨੀ। ਲਾਖਹੁੰ ਧਨ ਕੋ ਪਾਇ ਕਰਿ ਲਾਇਕ ਕੋ ਹੋਵਾ। ਅਬਿ ਤਿਨਕੀ ਮਹਿਮਾ ਸੁਨੇ ਜਨੁ ਸੂਲ ਪਰੋਵਾ ॥ ੮ ॥ ਮੇਰੇ ਉਦਰ ਕਰਾਹੁ ਹੈ ਕੈ ਅੰਤਰ ਤੇਰੇ। ਹਿੰਦੂ ਤੁਰਕ ਇਹੁ ਸਭਿ ਲਖਹਿ ਬਹੁ ਬਰਖਨਿ ਹੇਰੇ। ਹਿਤ ਕੋ ਬਾਕ ਨ ਮਾਨਤੋ ਕਹਿ ਤਰਕ ਸੁਨਾਵੈਂ[5]। ਗਾਰਨੋ ਲਸ਼ਕਰ ਸ਼ਾਹੁ ਕੋ,ਤਿਸ ਕੋ ਤੂੰ ਘਾਵੈਂ[6] ॥ ੯ ॥ ਐਸੀ ਹੀ ਬੁਧਿ ਠਾਨਿ ਕੈ ਨਿਜ ਕਾਜ ਬਿਗਾਰਾ। ਲਘੁਤਾ ਬਢਿਤਾ[7] ਨਹਿੰ ਲਖਹਿ ਉਰ ਵਧਿ ਹੰਕਾਰਾ। ਦੀਨ ਬਨਤਿ ਆਗੈ

[1]ਭਾਵ ਮੌਤ ਲੱਭਦਾ ਹੈਂ । [2](ਇਸ ਵਿੱਚ) ਤੇਰਾ ਭੱਲਾ ਹੈ। [3]ਭਾਵ ਕੜਾਹ। [4]ਉਹ (ਕੜਾਹ) ਦੱਲਦਾ ਹੈ(ਕਿ ਮੈਂ) ਦੀਨ ਤੋਂ ਹਟ ਜਾਵਾਂ, ਇਹ ਗਲ ਮੈਂ ਮਨ ਵਿਚ ਜਾਣੀ ਹੈ। (ਅ) ਨੂੰ ਦੀਨ ਤੋਂ ਹਟਾਕੇ ਉਹ ਕੜਾਹ ਦੱਲਦਾ ਹੈ, ਮੈਂ ਸਮਝ ਲਈ ਹੈ। [5]ਤਰਕਾਂ ਟੁਕ ਉਂਦਾ ਹੈ। [6](ਜਿਸ ਸ਼੍ਰੀ ਗੁਰੂ ਜੀ ਨੇ) ਸ਼ਾਹ ਦਾ ਲਸ਼ਕਰ ਗਾਲ ਦਿੱਤਾ, ਉਸਨੂੰ ਤੂੰ ਮਾਰਿਆ (ਚਾਹੁੰਦਾ ਹੈਂ)। [7]ਵਡਿਆਈ ਵਡਿਆਈ। *ਦੇਖੋ ਅਗੇ ਅੰਕ ੧੫ ਦੀ ਪਹਿਲੀ ਟੂਕ †ਪਾ:–ਇਸ ।

ਸਭਿਨਿ ਪੁਨ ਜਾਇਂ ਪੁਕਾਰੁ।ਇਹੀ ਬਾਤ ਆਛੀ ਲਖੀ,ਖਾਵੈਂਦ ਕੋ ਮਾਰੁ[1]।' ॥੧੦॥ ਘਨੀ ਬੱਕ੍ਰਤਾ ਗਿਰਾ ਸੁਨਿ ਪੈਂਦੇ ਦੁਖ ਪਾਯੋ।ਨੀਚ ਗ਼ੀਵ ਲੱਜਿਤ ਭਯੋ ਕੁਛ ਬੋਲ ਨ ਆਯੋ । ਰਿਦੈ ਬਿਚਾਰਜੋ ਕੁਤਬ ਖਾਂ–ਸਭਿ ਮਿਲੋ ਪਠਾਨਾ। ਸਭਿਹੂੰ ਮਿਲਿ ਮਸਲਤ ਕਰੀ ਹਜ਼ਰਤ ਢਿਗ ਜਾਨਾ ॥ ੧੧ ॥ ਬੁਰਾ ਨ ਭਲਾ ਬਿਚਾਰਿਓ ਮੁਝ ਢਿਗ ਚਲਿ ਆਏ। ਭਯੋ ਸਮਾਂ ਇਨ ਗ਼ਾਰਕੀ[2] ਅਸ ਜਾਨੀ ਜਾਏ । ਕਜੋਂ ਸਭਿ ਕੀ ਕਹਿਵਤਿ ਸਹੋਂ ਹਿਤ ਕੀ ਕਹਿ ਬਾਨੀ। ਜਿਮ ਮਤਿ ਹੈ ਸਗਰੇਨਿ ਕੋ ਤਿਮ ਕਹੋਂ ਬਖਾਨੀ–॥ ੧੨॥ ਏਵ ਬਿਚਾਰਤਿ ਚਿਤ ਹੁਤੋ ਤਬਿ ਪੈਂਦ ਉਚਾਰੀ।'ਲਖਿ ਲਾਯਕ ਕੋ ਭ੍ਰਾਤ ਹਮ ਢਿਗ ਆਇ ਤੁਮਾਰੀ । ਚਲਿ ਪਹੁੰਚੇ ਧਰਿ ਮਾਨ ਕੋ, ਤੈਂ ਕਰਿ ਅਪਮਾਨਾ। ਭ੍ਰਾਤਨਿ ਕੀ ਤਜਿ ਕਾਨ ਕੋ ਗੁਰ ਸੁਜਸੁ ਬਖਾਨਾ' ॥ ੧੩ ॥ ਕੁਤਬਖਾਨ ਕਹਿ 'ਸਾਚ ਹੈ,ਪਰ ਲਹੁ ਬਿਚਾਰੀ। ਦੀਨ ਇਮਾਨ ਪਛਾਨਿ ਕੈ ਮੈਂ ਬਾਤ ਉਚਾਰੀ। ਜਿਨਹੁੰ ਦਿਯਾ ਖਾਵਤਿ ਰਹਜੋ ਤਿਨ ਮਾਰਨ ਚਾਹਾ। ਕਹੁ ਇਮਾਨ ਤਬਿ ਕਿਤ ਰਹਜੋ,ਉਰ ਦੀਨਿ ਭੁਲਾਹਾ' ॥੧੪॥ਕਹਿ ਪੈਂਦਾ 'ਸੁਨਿ ਭ੍ਰਾਤ ਜੀ ! ਤਜਾਰੋਂ ਨ ਇਮਾਨਾ। ਸਦਾ ਦੀਨ ਕੀ ਬਾਤ ਪਰ ਹਮ ਹੈਂ ਸਵਧਾਨਾ। ਛੀਨ ਵਸਤੁ* ਗੁਰ ਸਰਬ ਹੀ ਕੀਨਸਿ ਤ੍ਰਿਸਕਾਰਾ । ਹਿੰਦੂ ਗਾਰ ਉਚਾਰਤੇ ਮੁਖਿ ਵਹਿਰ ਨਿਕਾਰਾ ॥੧੫॥ਲਾਖਹੁੰ ਭ੍ਰਾਤਨਿਭ੍ਰਾਤ ਮੈਂ[3]ਕਿਮ ਜਾਇ ਸਹਾਰੋ।ਜਾਵਦ ਕਰਿ ਕੈ ਜੰਗ ਕੋ ਗੁਰ ਲੈਹੁੰ ਨ ਮਾਰੋ।ਪੁਨ ਦੁਸ਼ਮਨ ਹੈ ਸ਼ਾਹੁ ਕੋ ਸ਼ੁਭ ਘਾਤ ਬਿਚਾਰੀ।ਖਾਨ ਪੰਚ ਸੈ ਮਿਲਿ ਗਏ ਅਬਿ ਨਿਕਟਿ ਤੁਮਾਰੀ॥੧੬॥ਦਿਹੁ ਉਤਸਾਹੁ ਸਹਾਇ ਕੋ ਮਿਲਿ ਹਜ਼ਰਤ ਸੰਗਾ । ਜਿਸ ਤੇ ਲਸ਼ਕਰ ਲੈ ਬਡੇ ਠਾਨੋਂ ਬਹੁ ਜੰਗਾ' । ਇਮ ਪੈਂਦਾ ਜਬਿ ਦੀਨ ਭਾ ਪਿਖਿ ਕੁਤਬ ਉਚਾਰਾ । 'ਨਹਿੰ ਚਿੰਤਾ ਚਿਤ ਮਹਿੰ ਧਰਹੁ ਬਨ ਕਾਜ ਤੁਮਾਰਾ ॥ ੧੭ ॥ ਬਨੋਂ ਸਹਾਇਕ ਸਗਲ ਬਿਧਿ ਬਲ ਜੋਤਿਕ ਮੋਹੀ।ਹਜ਼ਰਤ ਸੰਗ ਮਿਲਾਇ ਕਰਿ ਕਹਿ ਮਹਿਮਾ ਤੋਹੀ। ਤੁਮ ਸਭਿ ਗਮਨਹੁ ਅੱਗ੍ਰ ਅਬਿ ਮੈਂ ਆਇ ਪਿਛੇਰੇ।ਸ਼ਾਹੁ ਮਾਨਿ ਇਸ ਬਾਤ ਕੋ,ਦੇ ਸੈਨ ਬਡੇਰੇ॥ ੧੮॥ਕਰਜੋ ਬਹੁਤ ਨੁਕਸਾਨ ਗੁਰ ਮਾਰੇ ਉਮਰਾਉ । ਬਾਜ ਰੁ ਬਾਜੀ[4] ਰਖੇ

[1]ਹੇ ਸ੍ਵਾਮੀ ਘਾਤਕ ! । [2]ਗ਼ਾਰਕ ਹੋਣ ਦਾ । [3]ਲਖਾਂ ਭਾਈਆਂ ਦਾ ਭਾਈ ਮੈਂ ਹਾਂ । [4]ਘੋੜੇ ।

*ਪੈਂਦਾ ਇਏ ਭੀ ਝੂਠ ਵੋਲ ਰਿਹਾ ਹੈ । ਉਹ ਚੀਜ਼ਾਂ ਸਤਿਗੁਰੂ ਜੀ ਨੇ ਉਸਨੂੰ ਝੂਠਾ ਕਰਨ ਲਈ ਤਲਾਸ਼ੀ ਕਰਾਕੇ ਮੰਗਵਾਈਆਂ ਸਨ, ਕਿ ਛੀਨ ਲੈਣ ਵਾਸਤੇ । ਉਹ ਭਾਂ ਕਹਿ ਰਹੇ ਸਨ ਕਿ ਬਾਜ਼ ਭੀ ਅਸੀਂ ਨਹੀਂ ਲੈਂਦੇ ? ਪੱਛ ਕਹਿ ਦੇ, ਦੇਖੋ ਅੰਸੂ ੧੦ ਅੰਕ ੨੬ ।

ਲਰਿ*ਬਿਨ ਤ੍ਰਾਸ ਸਭਾਊ। ਧਾਤੇ ਜਾਨੀ ਪਰਤਿ ਹੈ ਦੇ ਲਸ਼ਕਰ ਸੈਗਾ। ਬਨਹਿ ਬਡਾਈ ਤੋਹਿ ਕਹੁ ਕਰਿ ਸਨਮਖ ਜੈਗਾ' ॥ ੧੯ ॥ ਸੁਨਿ ਪੈਂਦੇ ਆਨੰਦ ਲਹਿ ਤਿਹ ਕਰੀ ਬਡਾਈ। 'ਧੰਨ ਧੰਨ ਤੂੰ ਕੁਤਬਖਾਂ ਇਮ ਹੀ ਬਨਿਆਈ।ਭ੍ਰਾਤਨਿ ਮਹਿੰ ਸਿਰਮੌਰ ਹੈਂ ਸਭਿ ਕੀ ਤੁਹਿ ਲਾਜਾ। ਲਾਯਕ ਹੈਂ ਸਭਿ ਬਾਤ ਕੇ ਅਸ ਕਰਿਬੇ ਕਾਜਾ' ॥ ੨੦ ॥ ਦੀਨੀ ਕਸਮ ਕੁਰਾਨ ਕੀ 'ਆਵਹੁ ਸਹਿਸਾਈ।ਸਰਹਿ ਨ ਕਾਰਜ ਤੁਝ ਬਿਨਾ ਕਰਿ ਬੁੱਧਿ ਉਪਾਈ'। ਬਾਂਧਿ ਅਹਿਦ[1] ਇਸ ਰੀਤਿ ਸੋਂ ਪੈਂਦੇ ਕਰਿ ਤਯਾਰੀ। ਸੈਗ ਖਾਨ ਲੈ ਪੰਚ ਸੈ ਹਿਤ ਕਰਤਿ ਉਚਾਰੀ[2]॥੨੧॥ਮਸਲਤ ਠਾਨਿ ਦਮਾਦ ਸੋਂ†'ਹੁਇ ਕਾਜ ਹਮਾਰੇ। ਨੀਠ ਨੀਠ ਕਰਿ ਕੁਤਬ ਖਾਂ ਭਾ ਪੱਖ ਹਮਾਰੇ'।ਲਵਪੁਰਿ ਕੇ ਮਾਰਗ ਪਰੇ ਨਿਸ ਠਾਨਹਿੰ ਡੇਰਾ। ਜਥਾਕ੍ਰੱਮ[3] ਸਭਿ ਉਲੰਘ ਕਰਿ ਪਿਖਿ ਨਗਰ ਥਡੇਰਾ ॥ ੨੨ ॥ ਉਤਰੇ ਸੁੰਦਰ ਥਲ ਪਿਖਨੋ ਬਿਸਰਾਮਤਿ ਹੋਏ। ਅਨਿਕ ਜਤਨ ਕੋ ਰਚਤਿ ਭੇ ਰਲ ਮਿਲਿ ਸਭਿ ਕੋਏ। 'ਕਿਮ ਪਹੁੰਚਹਿੰ ਹਮ ਸ਼ਾਹੁ ਢਿਗ' ਚਿੰਤਾ ਬਡ ਧਾਰੀ। ਅਰਜ਼ੀ ਕਿਸ ਉਮਰਾਵ ਨੇ ਤਿਹ ਨਹੀਂ ਉਚਾਰੀ ॥੨੩॥ ਖਾਂਵਜ਼ੀਰ ਕੋ ਸੁਧ ਭਈ 'ਗੁਰ ਪਰ ਸੁ ਪੁਕਾਰੁ। ਨਿਮਕ ਹਰਾਮੀ ਬਨਿ ਗਯੋ ਕੀਨਸਿ ਪ੍ਰਤਿਪਾਰੁ'[4]।ਬਰਜਯੋ ਸਭਿ ਉਮਰਾਵ ਕੋ 'ਅਰਜ਼ੀ ਨ ਉਚਾਰੋ'। ਧਾਂਤੇ ਸਭਿ ਹਟਿ ਕਰਿ ਰਹੇ ਉਰ ਮਹਿੰ ਭਰ ਧਾਰੋ॥੨੪॥ਸਭਿ ਕੇ ਢਿਗ ਪੈਂਦਾ ਗਯੋ ਰਿਸ਼ਵਤ ਦੇ ਹਾਰਾ। ਤਿਮ ਹੀ ਖਾਂ ਅਸਮਾਨ ਬਹੁ ਕੀਨੇ ਉਪਚਾਰਾ। ਏਕ ਮਾਸ ਲਗਿ ਬਹੁ ਫਿਰੇ ਕਰਿ ਜਤਨ ਅਨੇਕਾ। ਹਜ਼ਰਤ ਸੁਨਹਿ ਪੁਕਾਰ ਕੋ,ਬਸ ਚਲਯੋ ਨ ਏਕਾ॥੨੫॥ ਸਹਿਤ ਦਮਾਦ ਬਿਲੰਦ ਦੁਖ ਚਿੰਤਾ ਨਿਤ ਬਾਢੀ। ਰਿਦੈ ਬਿਸੂਰਤਿ ਸੂਲ ਲਗਿ ਗਾਢੀ ਨਹਿੰ ਕਾਢੀ[5]।ਕਰਕਤਿ ਉਠਤਿ ਬੈਠਿਤੋ ਬਡ ਪੀਰ ਉਪਾਵੈ। ਕਹਾਂ ਕਰਹਿ ਬਸ ਨਹਿੰ ਚਲਹਿ ਬਿਰਥਾ ਸਭਿ ਜਾਵੈ[6] ॥੨੬॥ 'ਕਯਾ ਮੁਖ ਲੈ ਘਰ ਕੋ ਚਲੈਂ ਦੈਜੀ ਨਿਤ ਖੋਈ।ਕਹਾਂ ਕਹੈਂਗੇ ਸੈਠਿ ਕਰਿ ਜਬਿ ਮਿਲਿ ਸਭਿ ਕੋਈ।ਜੀਵਨ ਤੇ ਮਰਿਬੋ ਭਲੋ, ਧਿਕ ਖਾਨਾ ਖਾਨੇ।—ਘਰ ਕੋ ਰਹੇ ਨ ਘਾਟ ਕੋ—,'ਇਮ ਲੋਕ ਬਖਾਨੇ'॥੨੭॥ਨਿਸ਼ਚਾਰਹਿਬੇ ਚਲਨ ਕੋ ਠਹਿਰਤਿ

---

[1]ਇਕਰਾਰ [ਅ:, ਅਹਦ]। [2]ਜੋ (ਪੈਂਦੇ ਦਾ) ਹਿਤ ਉਚਰਨਾ ਕਰਦੇ ਸਨ। [3]ਹੌਲੀ ਹੌਲੀ। [4]ਪਾਲਿਆ ਹੈ ਜਾ। [5]ਤਕੜੀ ਸੂਲ ਲੱਗੀ ਜੋ ਕੱਢੀ ਨਾ ਗਈ। [6]ਸਾਰੇ ਜਤਨ ਬਿਅਰਥ ਜਾਂਦੇ ਹਨ। *ਪਾ:—ਲਹਿ। †ਪਾ:—ਦੈਸੇ ਦਿਸ, ਦੁਸਾਬ ਸੋਂ।

ਨਹਿ ਕੋਈ[1]। ਰੁਚਿ ਕਰਿ ਖਾਨਾ ਖਾਇ ਨਹਿ ਦ੍ਰਿਗ ਨੀਂਦ ਨ ਹੋਈ। ਕਰਤਿ ਖੁਸ਼ਾਮਦ ਥਕਿ ਰਹੇ ਨਹਿ ਸਰਨੋ ਸੁ ਕਾਜ॥ਦਰਬ ਸਰਬ ਕੋ ਖਰਚ ਕਰਿ ਭਾ ਛੀਨ[2] ਸਮਾਜ ॥ ੨੯ ॥ ਏਕ ਮਾਸ ਬੀਤਨੋ ਜਬੈ ਇਮ ਭਏ ਬਿਹਾਲਾ। ਕੁਤਬਖਾਨ ਆਗਵਨ ਕਿਯ ਲਵਪੁਰਿ ਤਿਸ ਕਾਲਾ। ਕਰਨੋ ਸੁਨਾਵਨ ਕਿਸੁ ਨਰ 'ਜਾਲੰਧਰ ਸੁਥਾ। ਉਤਰਨੋ ਆਨਿ ਸ ਸੈਨ ਕੋ ਕਜਾ ਹੁਇ ਮਨਸੁਥਾ'॥੨੯॥ਸੁਨਤਿ ਅਨੰਦਤਿ ਪੈਂਦਖਾਂ ਜਨੁ ਤਰੁ ਕੁਮਲਾਯੋ। ਸੋਂਚਨੋ ਜਲ ਕਿਨ ਆਨਿ ਕੈ ਇਸਿ ਬਿਧਿ ਟਹਿਕਾਯੋ॥ਚਤਰ ਘਟੀ ਜਬਿ ਦਿਨ ਰਹਨੋ ਗਮਨੇ ਤਿਸ ਡੇਰੇ। ਜਾਇ ਤਮਾਮ ਸਲਾਮ ਕਿਯ ਮਿਲਿ ਪ੍ਰੇਮ ਬਡੇਰੇ ॥ ੩੦ ॥ ਬੈਠੇ ਨਿਕਟਿ ਪ੍ਰਸੰਗ ਨਿਜ ਕਹਿ ਸਕਲ ਸੁਨਾਯੋ। 'ਹਾਰੇ ਜਤਨ ਅਨੇਕ ਕਰਿ ਕੁਛ ਭੇਵ ਨ ਪਾਯੋ। ਅਬਿ ਲੌ ਨਹੀਂ ਪੁਕਾਰ ਕਿਨ ਢਿਗ ਸ਼ਾਹੁ ਉਚਾਰੀ॥ਮੇਲ ਕਰਨਿ ਸਨਮਾਨ ਸੋਂ ਬਿਸਵਾਸ ਨ ਧਾਰੀ'॥੩੧॥ ਮਿਲਿ ਮਿਲਿ ਕਰਨਿ ਖੁਸ਼ਾਮਦਨਿ, ਰਿਸ਼ਵਤ ਕੋ ਦੈਬੋ॥ਸਭਿ ਉਮਰਾਵਨਿ ਕੇ ਸਦਨ ਉਠਿ ਕਰਿ ਨਿਤ ਜੈਬੋ। ਕਿਨਹੂੰ ਕਹਨੋ ਨ ਸ਼ਾਹ ਸੋਂ ਹਮ ਸਭਿ[3] ਕਰਿ ਲੀਨੋ॥ਢਿਗ ਵਜ਼ੀਰਖਾਂ ਰਹਨ ਤੇ ਡਰਪਹਿ ਧ੍ਰਿਤ ਹੀਨੇ ॥ ੩੨॥ ਰਹੋ ਪ੍ਰਤੀਖਤਿ ਤੋਹਿ ਕਹੁ,ਨਾਤੁਰ ਘਰ ਜਾਤੇ॥ਧਨਕੋ ਦੀਰਘ ਖਰਚਹੈ,ਮੁਝਤੇ ਸਭਿ ਖਾਤੇ। ਮਮ ਕਾਰਜ ਸਗਰੇ ਬਿਖੈ ਤੁਮ ਬਨਹੁ ਜਹਾਜੂ॥ਸਭਿ ਭ੍ਰਾਤਨਿ ਕੀ ਰਾਖਿ ਹੈਂ ਪਤਿ ਦੀਰਘ ਲਾਜੂ' ॥ ੩੩ ॥ ਕਹੈ ਕੁਤਬ 'ਸੁਨਿ ਪੈਂਦ ਖਾਂ ਇਹ ਨਿਸ਼ਚੈ ਜਾਨੀ। ਖਾਂ ਵਜ਼ੀਰ ਤੇ ਸਭਿ ਡਰੈਂ ਹੋਹਿੰ ਨ ਸਮੁਹਾਨੀ॥ਮੁਝ ਤੇ ਭੀ ਤਿਸ ਤ੍ਰਾਸ ਤੇ ਇਹੁ ਕਹੀ ਨ ਜਾਈ । ਯਾਂਤੇ ਕਾਰਜ ਕਠਨ ਹੈ, ਕੈਸੇ ਬਨਿ ਆਈ' । ॥੩੪॥ ਅਤਿ ਸਚਿੰਤ ਪੈਂਦਾ ਭਯੋ ਤੂਟੀ ਸਭਿ ਆਸਾ। ਜਨੁ ਮਲਾਹ-ਵਿਚ ਧਾਰਕੈ[4] ਤਜਿ ਤਰੀ[5] ਨਿਰਾਸਾ। 'ਦਾਨਸ਼ਵੰਦ ਬਿਲੰਦ ਤੂੰ ਕੁਛ ਜਤਨ ਬਤਾਵੋ। ਜਿਸ ਬਿਧ ਕਾਰਜੁ ਇਹੁ ਸਰਹਿ ਸੋ ਜਕਤਿ ਬਨਾਵੋ ॥੩੫॥ ਤੁਮ ਵਾਕਫ ਦਰਬਾਰ ਕੇ ਰਹਿ ਸ਼ਾਹੁ ਨਜੀਕੈ। ਪਹੁੰਚਹਿ ਜਾਇ ਪੁਕਾਰ ਤਹਿੰ, ਹੁਇ ਕਾਰਜ ਨੀਕੈ ।ਅਪਰ ਨਹੀਂ ਹਮਰੋ ਹਿਤੂ ਸਮ ਤੋਹਿ ਸੁਜਾਨਾ। ਲਖਨੋ ਅਲੰਬ ਬਿਸਾਲ ਉਰ ਆਵਨ ਤਬਿ ਠਾਨਾ'॥੩੬॥

---

[1]ਕੋਈ ਪੱਕ ਨਹੀਂ ਹੁੰਦਾ। [2]ਨਾਸ਼। [3]ਇਜ਼ਤ ਨਾਲ ਮੇਲ ਸ਼ਾਹ ਦੇ ਹੋ ਮਕਣ ਦਾ ਭਰੋਸਾ ਨਹੀਂ ਬੱਝਾ (ਅਜੇ ਤੱਕ)। [4]ਸਾਰੇ ਉਪਾਉ। [5]ਪ੍ਰਵਾਹ ਦੇ ਵਿਚ, ਮੰਝਧਾਰ ਵਿਚ। [6]ਕਿਸ਼ਤੀ।

ਕਹਤਿ ਕੁਤਬਖਾ[1] ਸਜਨ ਸੁਨਿ ਲਿਹੁ ਬੋਲੁ ਉਤੰਗ[2]। ਮੁਰਗੀ ਬੈਧਿ ਬੁਲਾਈਐ ਛੁਥੀ ਤਿਹ ਸੰਗ। ਸੁਨਹਿ ਸ਼ਾਹੁ ਹੁਇ ਪ੍ਰਾਤਿ ਜਬਿ ਲੈ ਨਿਕਟਿ ਬੁਲਾਈ। ਸਕਲ ਪ੍ਰਸੰਗ ਸੁਨਾਈਐ, ਮੈਂ ਬਨੌਂ ਸਹਾਈ॥ ੩੭॥ ਇਸ ਉਪਾਇ ਬਿਨ ਅਪਰ ਨਹਿੰ ਕੀਜਹਿ ਤਤਕਾਲਾ[3]। ਸੁਨਤਿ ਅਨੰਦਤਿ ਪੈਂਦ ਖਾਂ ਲਖਿ ਸਜਨ ਸੁਖਾਲਾ। ਨਿਸ਼ਚੈ ਮਸਲਤ ਕਰਿ ਉਠਨੋ ਗਾ ਅਪਨੇ ਡੇਰੇ। ਸਭਿ ਸਾਥੀਨ ਸੁਨਾਇਕੈ ਹਰਖੇ ਤਿਸ ਬੇਰੇ॥ ੩੮॥ ਇਤਿ ਸ੍ਰੀ ਸ੍ਰੀ ਪ੍ਰਤਾਪ ਸੂਰਜ ਗ੍ਰੰਥੇ ਅਸ੍ਵਦਮ ਬਾਸੇ 'ਪੈਂਦੇ ਖਾਂ' ਪ੍ਰਸੰਗ ਬਰਣਨੰ ਨਾਮ ਦੁਆਦਸ਼ੀ ਅੰਸੂ॥ ੧੩॥

੧੩. [ਫਰਿਆਦ ਪੁਕਾਈ।]

ਦੋਹਰਾ॥ ਪਹੁੰਚਤਿ ਡੇਰੇ ਜਤਨ ਕਿਯ ਮੁਰਗ਼ੀ ਮੋਲ ਮੰਗਾਇ। ਦੀਰਘ ਬੋਲੁ[1] ਸੰਗ ਤਿਹ ਉਪਰ ਭਲੇ ਬੰਧਾਇ॥੧॥ਚੌਪਈ॥ ਤਿਸ ਕੇ ਤਰੇ ਮਸਾਲ ਬੰਧਾਈ। ਸੰਗ ਸਨੇਹ[2] ਬਿਸਾਲ* ਭਿਗਾਈ। ਬੀਤੀ ਅਰਧ ਰਾਤਿ ਜਬਿ ਜਾਨੀ। ਅਗਨਿ ਲਗਾਇ ਜਗਾਵਨਿ ਠਾਨੀ॥ ੨॥ ਸੰਗ ਪਠਾਨ ਪੰਚ ਸੈ ਕਰੇ। ਗਮਨੇ ਸ਼ਾਹੁ ਮਹਲ ਕੇ ਤਰੈ। ਕਰੈਂ 'ਫਿਰਾਦ, ਫਿਰਾਦ' ਪੁਕਾਰੀ। ਕਰਤਿ ਰੌਰ ਕੌ ਚਲੇ ਅਗਾਰੀ॥੩॥ਐਰਾਵਤੀ ਦਿਸ਼ਾ ਬਲ ਮੰਦਿਰ। ਸ਼ਾਹ-ਜਹਾਂ ਸੁਪਤਨੋ ਤਿਸ ਅੰਦਰ। ਦਿਨ ਮਹਿੰ ਭੇਦ ਪੁਛਿ ਸਭਿ ਲੀਨਾ। ਤਿਸੀ ਸਥਾਨ ਪਧਾਨੋ ਕੀਨਾ॥ ੪॥ ਐਰਾਵਤੀ ਤੀਰ ਹੁਇ ਖਰੇ। ਸੋ ਮਸਾਲ ਮੁਰਗ਼ੀ ਢਿਗ ਕਰੇ। ਝਾਸ ਪਾਇ ਤਾਬ ਚੀਕਤਿ ਊਚੀ। ਸ਼ਾਹੁ ਨਿਕਟਿ ਸੋ ਜਾਇ ਪਹੂੰਚੀ॥ ੫॥ ਜਨੋਂ ਜਨੋਂ ਫੈਰਤਿ ਹੁਇ ਕਰਿ ਨੇਰੇ। ਤਨੋਂ ਤਨੋਂ ਚੀਕਤਿ ਉਚ ਬਡੇਰੇ। ਸਭਿਨਿ 'ਫਿਰਾਦ, ਫਿਰਾਦ' ਪੁਕਾਰੀ। ਇਮ ਰੌਰਾ ਕੀਨਸਿ ਜਬਿ ਭਾਰੀ॥ ੬॥ ਅਰੁ ਮਸਾਲ ਕੋ ਭਯੋ ਪ੍ਰਕਾਸ਼ਾ। ਜਾਗੀ ਬੇਗਮ ਜਨੁ ਲਹਿ ਝਾਸਾ। ਸ਼ਾਹੁਜਹਾਂ ਕੋ ਸੁਪਤੀ ਸੰਗ। ਸੋ ਭੀ ਜਾਗਨੋ ਹਾਲਤਿ ਮੰਗਾ[3]॥ ੭॥ ਕਹਿ ਬੇਗਮ 'ਕੋ ਹੈ ਇਸ ਕਾਲ ?। ਕਿਸਨੇ ਕੀਨਸਿ ਕੌਨ ਬਿਹਾਲ। ਦਿਨ ਮਹਿੰ ਸੁਨਹੁ ਨ ਨਰਨ ਪੁਕਾਰਾ। ਇਸ ਹਿਤ ਤੇ ਰੌਰਾ ਨਿਸ ਭਾਰਾ[1]॥ ੮॥ ਕਹਤਿ ਸ਼ਾਹੁ 'ਪ੍ਰਾਤੀ ਹੁਇ ਜਾਇ। ਸੁਨੌਂ ਪੁਕਾਰ ਸਮੀਪ ਬੁਲਾਇ'। ਇਮ ਸੁਨਿ ਪਹਿਰੂ ਦੌਰਿ ਉਚਾਰਾ। 'ਕੋ ਗਵਾਰ ਤੁਮ ਰੌਰ ਉਚਾਰਾ ?॥ ੯॥ ਜਾਗਨੋ ਹਜ਼ਰਤ ਕੀਨਿ ਉਚਾਰ। ਸੁਨਹਿੰ ਪੁਕਾਰ ਪ੍ਰਭਾਤਿ ਹਕਾਰਾ। ਅਬਿ ਨਹਿੰ ਬੋਲਹੁ ਸ਼ਾਹੁ ਰਿਸੈ ਹੈ। ਪਠਹਿ ਸਿਪਾਹੀ ਮਾਰ ਕਰੈ ਹੈ'॥ ੧੦॥ ਪੈਂਦਾ ਹੁਇ ਅਨੇਦ ਤਬਿ ਚਾਲਾ। 'ਹਜ਼ਰਤ ਸੁਨੀ

[1]ਉੱਚਾ ਬਾਂਸ, ਲੰਮਾ ਢਾਂਸ। [2]ਤੇਲ। [3]ਮੰਗ (ਯਾ ਸਰੋਰ) ਦਿਲਣੇ ਕਰ। *ਪਾ-ਮਸਾਲ।

ਪੁਕਾਰ ਬਿਸਾਲਾ। ਹੋਤਿ ਭੋਰ ਹੁਇ ਨਸ਼ਾਂਵ ਹਮਾਰਾ'। ਇਮ ਭਾਖਤਿ ਨਿਜ ਸਿਵਰ ਪਧਾਰਾ ॥੧੧॥ ਭਈ ਪ੍ਰਭਾਤਿ ਕੁਤਬਖਾਂ ਪਾਸ। ਨਿਜ ਪ੍ਰਸੰਗ ਸਭਿ ਕੀਨਿ ਪ੍ਰਕਾਸ਼। 'ਤੁੰ ਮਤਿ ਤੇ[1] ਕਾਰਜ ਬਨਿ ਜਾਇ। ਜਬਹਿ ਹਕਾਰਹਿ ਬਨਹੁ ਸਹਾਇ' ॥ ੧੨ ॥ ਕਹੈ ਕੁਤਬ 'ਧੀਰ ਧਾਰਹੁ ਧੀਰ। ਮੈਂ ਹਜ਼ਰਤ ਕੇ ਪਹੁੰਚਹੁੰ ਤੀਰ।ਜੋਤਿਕ ਮੋ ਤੇ ਭਹਿ ਬਨਿਆਵੈ।ਕਰੌਂ ਸਹਾਇ ਕਾਜ ਹੁਇ ਜਾਵੈ' ॥ ੧੩ ॥ ਹਜ਼ਰਤ ਨਿਕਟਿ ਚਲਨੋ ਕਹਿ ਸੋਇ।ਨਗਰ ਜਲੰਧਰ ਸੂਬਾ ਜੋਇ । ਰੁਚਿਰ ਕਚਹਿਰੀ ਕੋ ਇਸਥਾਨ। ਚਾਮੀਕਰ ਤੇ ਲਿਪਨੋ ਮਹਾਨ ॥ ੧੪ ॥ ਨਾਨਾਬਿਧਿ ਕੇ ਤਰੁਵਰੁ ਲਿਖੇ। ਅਨਿਕ ਬਿਹੰਗ ਚਿੱਤ੍ਰ ਜਿਨ ਬਿਖੇ। ਜਹਿੰ ਖੁਸ਼ਬੋਇ ਮਹਾਂ ਮਹਿਕਾਈ। ਮਨਹੁੰ ਨਰਨ ਕੋ ਲੇਤਿ ਬੁਲਾਈ ॥ ੧੫ ॥ ਆਇ ਤੁਰਕਪਤਿ ਬੈਠਨੋ ਬੀਚ। ਖਸ ਟਾਟੀ[2] ਪਰ ਜਲ ਬਹੁ ਸੀਂਚ। ਨਾਨਾਬਿਧਿ ਕੇ ਪੁਸ਼ਪ ਬਖੇਰੇ । ਲਰਕਾਈ ਮਾਲਾ ਚਹੁੰਫੇਰੇ ॥ ੧੬ ॥ ਬੈਠਿ ਭਖਤ ਪਰ ਲੇਤਿ ਸਲਾਮ । ਚਲਿ ਆਏ ਉਮਰਾਵ ਤਮਾਮ । ਬਹੁਰ ਵਜ਼ੀਰਖਾਨ ਚਲਿ ਆਯੋ। ਕੁਤਬ ਸਲਾਮ ਕਰੀ ਮੁਦ ਪਾਯੋ ॥ ੧੭ ॥ ਕਿਤਿਕ ਦੇਰ ਮਹਿੰ ਬੋਲਨੋ ਸ਼ਾਹੁ। 'ਕੌਨ ਹੁਤੋ ਅਸ ਨਿਸ ਕੇ ਮਾਂਹੁ ?। ਜਾਰ ਮਸਾਲੈਂ ਕਰੀ ਪੁਕਾਰੁ।ਕਿਸ ਕੋ ਛੀਨਨੋ?ਕੈ ਕਿਨ ਮਾਰੁ ॥੧੮॥ ਦਈ ਨੀਂਦ ਉਚਟਾਇ ਹਮਾਰੀ। ਨਹਿੰ ਪੁਨ ਆਈ, ਰਹੀ ਖੁਮਾਰੀ[3]। ਮਹਾਂ ਦੁਖਿਤ ਨਰ ਬ੍ਰਿੰਦ ਪੁਕਾਰੇ। ਸੁਨਤਿ ਪਾਹਰੁ ਸੋ ਹਟਕਾਰੇ' ॥ ੧੯ ॥ ਅਸ ਪਾਯੋ ਅਵਕਾਸ਼ ਸੁਖਾਰੇ। ਹਾਥ ਜੋਰਿ ਕਰਿ ਕੁਤਬ ਉਚਾਰੇ। 'ਪੈਂਦਖਾਨ ਜੋ ਬਲੀ ਬਿਲੰਦ। ਚਾਕਰ ਢਿਗ ਸ਼੍ਰੀ ਹਰਿਗੋਵਿੰਦ ॥੨੦॥ ਗੁਰ ਕੁਛ ਜਬਰੀ ਤਿਹ ਸੋਂ ਕਰੀ। ਦਿਯੋ ਨਿਕਾਸਿ ਵਸਤੁ ਸਭਿ ਹਰੀ। ਬਹੁਤ ਦਿਵਸ ਕੋ ਫਿਰਹਿ ਪੁਕਾਰੂ। ਰਾਵਰਿ ਪਾਸ ਨ ਪਹੁੰਚੀ ਸਾਰੂ' ॥ ੨੧ ॥ ਸੁਨੀ ਸ਼ਾਹੁ ਗੁਰ ਕੀ ਗਥ ਜਬੈ। ਖਾਂਵਜ਼ੀਰ ਦਿਸ਼ ਦੇਖਨੋ ਤਬੈ। ਤਿਨ ਕਰ ਜੋਰਿ ਪ੍ਰਸੰਗ ਸੁਨਾਯੋ। 'ਹਜ਼ਰਤ ਪਿਖਹੁ ਸਮਾਂ ਕਸ ਆਯੋ ॥ ੨੨ ॥ ਸੁਨਤਿ ਹੁਤੇ ਤੁਮ ਦਸਮੀ ਸਦੀ[4]। ਹੋਵਹਿੰ ਨਰ ਖੋਟੇ ਕਰਿ ਬਦੀ। ਸੋ ਅਬ ਲੌ ਨਹਿੰ ਆਵਤਿ ਭਈ। ਆਗੇ ਹੀ ਲੱਛਨ ਬਿਦਤਈ ॥ ੨੩ ॥ ਇਸ ਪਠਾਨ ਕੀ ਸੁਨੀਅਹਿ ਬਾਤ। ਜਿਮ ਮੈਂ ਸੁਨੀ ਕਹੌਂ ਬੱਖਯਾਤ।

[1]ਤੇਰੀ ਸਲਾਹ ਨਾਲ। [2]ਖਸ ਦੀ ਟੱਟੀ। [3]ਆਲਸ ਜਿਹਾ ਰਿਹਾ। (ਅ) ਮਸਤੀ ਟਿਕੀ ਰਹੀ। [4]ਤੇਰਵੀਂ ਸਦੀ (ਹਿਜਰੀ ਸੰਨ ਦੀ)।

ਮਾਦਰ ਪਦਰ ਹੀਨ ਇਹ ਰਹਨੋ।ਕੁਲਤਿ ਫਿਰਤਿ ਕਿਤ ਥਾਉਂ ਨ ਲਹਨੋ[1] ॥ ੨੪ ॥ ਦਯਾਲੁ ਸੁਭਾਵ ਗੁਰੂ ਜਬਿ ਹੇਰਾ। ਰਾਖਨੋ ਨਿਕਟਿ ਜਥਾ ਹੁਇ ਚੇਰਾ। ਛੀਲ ਬਿਲੰਦ ਬਲੀ ਇਹ ਜਾਨਾ। ਪਾਰਨੋ ਇਸ ਕੋ ਪੁੱਤ੍ਰ ਸਮਾਨਾ ॥ ੨੫ ॥ ਨਿਜ ਕਰ ਦੇਤੇ ਰਹੋ ਗਿਰਾਸ[2]। ਕਰਤਿ ਪ੍ਰੇਮ ਕੋ ਰਾਖਨੋ ਪਾਸ। ਜਬਿ ਇਨ ਅਪਨੋ ਆਪ ਸੰਭਾਰਾ। ਆਯਹੁ ਤਿਨ ਪਰ ਕਰਨਿ ਪੁਕਾਰਾ ॥ ੨੬ ॥ ਲਵਨ ਖਾਇ ਕਰਿ ਦੇਹਿ ਬਧਾਈ। ਨਿਮਕਹਰਾਮੀ ਦਾਦ[3] ਉਠਾਈ। ਯਾਂਤੇ ਸਮਾਂ ਜਾਨਿਯਤਿ ਖੋਟਾ। ਅਦਬ ਨ ਰਾਖਹਿ ਬਡ ਕੋ ਛੋਟਾ ॥ ੨੭ ॥ ਪੁੱਤ੍ਰ ਪਿਤਾ ਕੋ ਕਰਹਿ ਪ੍ਰਹਾਰਾ। ਪਤਿ ਕੋ ਹਤਿ ਚਾਹਤਿ ਚਿਤ ਦਾਰਾ। ਕਰਹਿ ਭਲੇ ਪਰ ਬੁਰਾ ਬਿਸਾਲ। ਸੁਨੇ ਨ ਪਿਖੇ ਜਾਇੰ ਅਸ ਹਾਲ[4] ॥ ੨੮ ॥ ਇਮ ਸੁਨਿ ਸ਼ਾਹੁ ਤ੍ਰੁਸ਼ਨੀ ਭਯੋ। ਕੁਛਕ ਸਮਾਂ ਜਬਿਹੂੰ ਬਿਤਿ ਗਯੋ। ਪੁਨ ਅਸ ਕਾਜ ਆਨ ਕਰਿ ਪਰਨੋ। ਖਾਂਵਜ਼ੀਰ ਕੋ ਪਠਵਨ ਕਰਨੋ ॥੨੯॥ 'ਜਾਇ ਸੁਧਾਰਹੁ ਬਿਗਰੈ ਨਾਂਹੀ। ਤੁਝ ਬਿਨ ਬਨੈ ਨ ਬੁਧਿ ਬਹੁ ਚਾਹੀ[5]'। ਗਯੋ ਵਹਿਰ ਉਠਿ ਖਾਨਵਜ਼ੀਰ।ਹਰਖੇ ਤਬਿ ਉਮਰਾਵ ਜਿ ਤੀਰ ॥ ੩੦ ॥ ਇਤ ਪੈਂਦਾ ਲੈ ਸੰਗ ਦਮਾਦਾਪਹੁੰਚਨੋ ਪੈਰ ਪੁਚਾਵਨ ਦਾਦਾ ਸੰਗ ਪਠਾਨ ਪੰਚ ਸੈ ਭਏ। ਸਭਿ ਇਕ ਥਾਨ ਬੈਠਤੇ ਭਏ ॥ ੩੧ ॥ ਨਿਸ ਮਹਿੰ ਹੁਤੋ ਪਾਹਰੂ ਜੋਇ। ਆਧੇ ਪੈਰ ਬਿਲੋਕੇ ਸੋਇ[6]। ਜਾਨੇ ਪੁਕਾਰੂ ਬੂਝਨ ਕੀਨੇ। 'ਰੌਰ ਕਰਨੋ ਤੁਮ ਹੂੰ ਨਿਸ ਚੀਨੇ?'॥੩੨॥ਸੁਨਤਿ ਪੈਂਦਖਾਂ ਉਠਿ ਸਹਿਸਾਇ। ਹਾਥ ਜੋਰ ਕਰਿ ਥਿਰ ਅਗੁਵਾਇ। 'ਕਿਮ ਹਜ਼ਰਤ ਨੇ ਰਾਤਿ ਉਚਾਰਾ । ਕਰਹਿ ਕਿ ਨਾਂਹੀ ਨਜਾਵ ਹਮਾਰਾ ॥ ੩੩ ॥ ਜੇ ਅਬਿ ਸਿਮਰਨ ਦੇਹੁ ਕਰਾਇ। ਦਰਬ ਪੰਚ ਸੈ ਹਮ ਤੇ ਪਾਇ'। ਕਹਤਿ ਪਾਹਰੂ 'ਨਜਾਵ ਤੁਮਾਰਾ। ਕਰਿਬੇ ਕਾਰਨ ਸ਼ਾਹੁ ਉਚਾਰਾ ॥ ੩੪ ॥ ਨਿਸ ਕੀ ਬਾਤ ਹੋਇ ਜੇ ਸਿਮਰਨ । ਤੁਮਹੁ ਹਕਾਰਨ ਕਰਿ ਹੈ ਤਤਛਿਨ'। ਲਾਲਚ ਲਗੋ ਪਾਹਰੂ ਗਯੋ। ਮੇਲ ਸਲਾਬਤ ਖਾਂ ਸੋਂ ਕਿਯੋ ॥ ੩੫ ॥ 'ਨਿਸ ਮਹਿੰ ਹਜ਼ਰਤ ਸੁਨੀ ਪੁਕਾਰ। ਕਹਨੋ–ਨਜਾਵ ਹਮ ਕਰਹਿੰ ਸਕਾਰ–। ਸੋ ਅਬਿ ਆਇ ਪੈਰ ਪਰ ਬੈਸੇ। ਅਰਜ਼ ਸੁਨਾਇ ਦੀਜੀਯਹਿ ਐਸੇ' ॥ ੩੬ ॥ ਕਹੀ ਸਲਾਬਤ ਤਬਿ ਕਰ ਜੋਰਿ। 'ਨਿਸ ਕੇ ਅਏ ਪੁਕਾਰੂ ਪੈਰ। ਹੁਕਮ ਜਥਾ ਹੁਇ

[1]ਕਿਧਰੇ (ਕੋਈ) ਟਿਕਾਣਾ ਨਹੀਂ ਸੀ ਮਿਲਿਆ। [2]ਗ੍ਰਾਹੀਆਂ, [3]ਫ਼ਰਿਆਦ। [4]ਦੁਧੀ ਰਹੁਤੀ ਜਾਗੀਦੀ ਹੈ(ਇਸ ਵਿਚ)।[5]ਉਨ੍ਹਾਂ ਨੂੰ ਡਿੱਠਾ।

ਤੈਸੇ ਕਰੈਂ'।ਸੁਨਤਿ ਸ਼ਾਹੁ ਇਮ ਚਿਤਵਨ ਧਰੈ॥੬੭॥–ਗੁਰ ਕੋ ਸੈਗ ਭਏ ਰਣ ਜੈਸੇ। ਨਿਕਟਿ ਬੁਲਾਇ ਲਖਹਿਂ ਸੁਨਿ ਤੈਸੇ। ਥੋਰੇ ਸੁਭਟਨਿ ਬਹੁਤ ਖਪਾਏ। ਅਦਭੁਤ ਭਈ ਲਖੀ ਨਹਿਂ ਜਾਏ॥੬੮॥ਇੱਤਮਾਦਿਕ ਸਭਿ ਸੁਨਿ ਹੈਂ ਬਾਤੀ। ਜਾਨਹਿਂ ਸਕਲ ਭੇਦ ਬੱਖਸ਼ਾਤੀ–।ਦਯੋ ਹੁਕਮ 'ਆਨਹੁ ਹਮ ਪਾਸ'।ਸੁਨਤਿ ਪਾਹਰੂ ਹਰਖ ਪ੍ਰਕਾਸ਼ ॥੬੯॥ ਪੈਂਦਖਾਨ ਕੋ ਜਾਇ ਹਕਾਰਾ। 'ਚਲੋ ਹੋਇ ਹੈ ਨਜ਼ਾਵ ਤੁਮਾਰਾ'। ਸੁਨਿ ਪੈਂਦਾ ਅਨੰਦ ਕੇ ਸਾਥ। ਨਿਜ ਦਮਾਦ ਕੋ ਗਹਿ ਕਰਿ ਹਾਥ ॥ ੭੦ ॥ ਇਕ ਦੁਇ ਅਪਨੇ ਸੈਗ ਮਿਲਾਇ। ਅੰਤਰ ਦੁਰਗ ਪ੍ਰਵੇਸ਼ਨੋ ਜਾਇ। ਆਗੇ ਖਰੋ ਸਲਾਬਤ ਹੋਰਾ।'ਗਮਹੁ ਅੱਗੂ, ਧਨ ਦਿਹੁ ਕੁਛ ਮੋਰਾ ॥ ੭੧ ॥ ਨਾਂਹਿ ਤ ਦੈਹੌਂ ਬਾਤ ਰੁਲਾਇ'। ਦਰਬ ਪੰਚ ਸੈ ਲਿਯ ਠਹਿਰਾਇ । ਸ਼ਾਹੁ ਸਮੀਪ ਤਥਹਿ ਲੈ ਗਯੋ। ਜਾਇ ਕਚਹਿਰੀ ਦਾਖਲ ਭਯੋ ॥ ੭੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੇ 'ਪੈਂਦਖਾਨ' ਮੁੰਜ ਅਗਠੇ ਨਾਮ ਤ੍ਰੈਦਸਮੋ ਅੰਸੂ ॥ ੧੩ ॥

੧੪. [ਕਾਲੇ ਖਾਂ ਨੇ ਬੀੜਾ ਚੁੱਕਿਆ ।]

ਦੋਹਰਾ ॥ ਦੇਖਿ ਦੂਰ ਤੇ ਸ਼ਾਹੁ ਕੋ ਨਿਵ ਨਿਵ ਕਰਤਿ ਸਲਾਮ । ਅੱਗੂ ਜਾਇ ਠਾਂਢੋ ਭਯੋ ਜਿਹ ਠਾਂ ਸਭਾ ਤਮਾਮ॥੧॥ਚੌਪਈ॥ਸੁੰਦਰ ਛੱਤ੍ਰੀ ਲਖਿ ਲੰਦ ਨਿਹਾਰਾ। ਬਾਹੁ ਬਿਸਾਲ ਬਛੇ ਬਲਵਾਰਾ । ਹਜ਼ਰਤ ਮੁਦਤਿ ਭਨੀ ਤਬਿ ਬਾਨੀ।'ਤੈਂ ਕਿਮ ਕੀਨਿ ਪੁਕਾਰ ਮਹਾਨੀ?॥੨॥ਕਜਾ ਤੁਮ ਛੀਨਨੋ ਕੈ ਕਿਨ ਮਾਰਾ?।ਹੈ ਅਸ ਕੌਨ ਦਿਯੋ ਦੁਖਭਾਰਾ ?'। ਸੁਨਿ ਪੈਂਦੇ ਕਰ ਜੋਰਿ ਬਖਾਨਾ। 'ਹਰਿ ਗੁਵਿੰਦ ਮਮ ਸ਼ੱਤ੍ਰੂ ਮਹਾਨ॥ ੩ ॥ਕਰਤਿ ਚਾਕਰੀ ਰਿਪੁ ਬਹੁ ਹਨੇ।ਠਾਨਤਿ ਜੋਗ ਕੀਨਿ ਬਲੁ ਘਨੇ । ਮਮ ਬਾਹਨ ਕੇ ਹੋਇ ਅਲੰਬ । ਤੁਮਰੇ ਲਸ਼ਕਰ ਹਨੇ ਕਦੰਬ ॥ ੪ ॥ ਬਛੀ ਬਛੀ ਮੈਂ ਜੋਖੌਂ ਖਾਇ[1] । ਲਈ ਛਤੇ ਬਹੁ ਜਸੁ ਉਪਜਾਇ । ਤਿਸ ਕੋ ਇਹ ਇਨਾਮੁ ਮੁਝ ਦੀਨੋ । ਆਯੁਧ ਬਸਤ੍ਰ ਛੀਨ ਕਰਿ ਲੀਨੋ ॥ ੫ ॥ ਜਾਟ ਗਵਾਰਨਿ ਤੇ ਮਰਿਵਾਯੋ । ਤੁਮਰੋ ਤ੍ਰਾਸ ਤਨਕ ਨਹਿਂ ਪਾਯੋ । ਜਬਿ ਰਾਵਰ ਕੀ ਦਈ ਦੁਹਾਈ । ਸੁਨਿ ਬਹੁਤੀ ਤਬਿ ਮਾਰ ਕਰਾਈ ॥ ੬ ॥ ਜਿਤਿਕ ਚਮੂੰ ਗੁਰ ਕੇ ਸੈਗ ਰਹੈ । ਮਮ ਸਮ ਅਪਰ ਨ ਬਲ ਮੈਂ ਅਹੈ' । ਸੁਨਤਿ ਕੁਤਬਖਾਂ ਕਹਤਿ ਬਨਾਇ । 'ਇਸ ਕੋ ਨਾਮ ਰਹਨੋ ਬਿਦਤਾਇ ॥ ੭ ॥ ਰਣ ਮਹਿਂ ਪ੍ਰਾਕ੍ਰਮ ਕਰੇ ਬਡੇਰੋ।ਖੜਗ ਖਤੌਗਨਿ

[1]ਖਤਰੇ ਵਿੱਚ ਪੈਕੇ [ਪੈਂ,ਜੋਖੌਂ=ਬੜੇ ਕਸ਼ਟ ਯਾ ਵਿਪਤਾ ਦੇ ਦੌਰ ਦੀ ਝਾਕਨਾ, ਖਤਰਾ]

ਹਤੇ ਘਨੇਰੇ। ਅਬਿ ਹਜ਼ੂਰ ! ਇਸ ਛੀਲ ਨਿਹਾਰਹੁ। ਅਪਰ ਮਨਿੰਦ ਨ ਕੋਇ ਬਿਚਾਰਹੁ ॥ ੯ ॥ ਆਯੁਧ ਬਿੱਦਜਾ ਜਾਨਤਿ ਸਾਰੀ। ਨਿਜ ਬਚਾਇ ਦੇ ਰਿਪੁਨਿ ਪ੍ਰਹਾਰੀ। ਨਰ ਉਠਾਇ ਪਟਕੈ ਛਿਤ ਮਾਂਹੀ। ਇਹ ਕਿਮ ਅਰਨ ਦੇਹਿ ਬਲ ਬਾਂਹੀ" ॥੯॥ ਰਣ ਬਾਤਨਿ ਤੇ ਹਜ਼ਰਤ ਢਰਸੋ।ਬਹੁਰ ਬੂਝਿਬੋ ਹਸ ਕੈ ਕਰਸੋ।'ਕਹਾਂ ਕਹਾਂ ਕਹੁ ਜੰਗ ਪਰੇ ਹੈਂ?ਕਿਮ ਗੁਰ ਦਿਸ਼ਾ ਪ੍ਰਹਾਰ ਕਰੇ ਹੈਂ?'॥ ੧੦ ॥ ਤਬਿ ਪੈਂਦੇ ਕਹਿ ਸਕਲ ਸੁਨਾਏ।'ਮੁਗਲਸਖਾਂ ਸੈਨਾ ਯੁਤਿ ਘਾਏ। ਗੁਰਪੁਰਿ[2] ਮਹਿੰ ਸੰਗ੍ਰਾਮ ਉਦਾਰੇ। ਤਹਿੰ ਮੈਂ ਜੀਤ ਲੀਨਿ ਗਨ ਮਾਰੇ ॥ ੧੧ ॥ ਪੁਨਹਿ ਰੁਹੇਲਾ ਗ੍ਰਾਮ ਮਝਾਰਾ। ਲੈ ਦਲ ਅਬਦੁਲਖਾਨ ਸਿਧਾਰਾ।ਤਹਾਂ ਜੁਧ ਐਸੋ ਕੁਛ ਭਯੋ।ਹਟਿ ਜੀਵਤਿ ਕੋ ਗ੍ਰਿਹ ਨਹਿੰ ਗਯੋ ॥ ੧੨ ॥ ਤਹਿੰ ਪੁਰਸ਼ਾਰਥ ਕੀਨ ਘਨੇਰਾ*। ਫਤੇ ਲਈ ਜਸੁ ਪਸਰਜੋ ਮੇਰਾ। ਪੁਨ ਰਾਵਰ ਕੇ ਤੁਰੰਗ ਚੁਰਾਏ। ਲਲਾਬੇਗ ਜੁਤਿ ਕੰਬਰ ਧਾਏ ॥ ੧੩ ॥ ਤਹਿ ਮੈਂ ਕਰੀ ਲਬੇਰ ਪਬੇਰਾ*। ਕਾਟਜੋ ਰਾਵਰਿ ਕਟਕ ਬਡੇਰਾ। ਫਤੇ ਲਈ ਇਮ ਤੀਨਹੁ ਬਾਰੀ। ਹਰਿਗੁਵਿੰਦ ਅਬਿ ਚਿੰਤ ਬਿਸਾਰੀ ॥੧੪॥ ਕਰਿ ਮੇਰੋ ਤ੍ਰਿਸਕਾਰ ਨਿਕਾਰਾ। ਦਰਬ ਚਾਕਰੀ ਜਾਨਿ ਉਦਾਰਾ[3]। ਚਾਕਰ ਹੁਤੋ, ਅਦਬ ਮੈਂ ਰਾਖਾ। ਨਹਿੰ ਸਨਮੁਖ ਕੁਛ ਉੱਤਰ ਭਾਖਾ ॥ ੧੫ ॥ ਨਤੁ ਗੁਰ ਹੁਤੋ ਅੱਗ੍ਰ ਮਮ ਐਸੇ। ਤੋਰਤਿ ਗ੍ਰੀਵ ਕਾਕਰੀ ਜੈਸੇ[4]। ਦੇਤਿ ਬਗਾਇ ਨ ਲਾਵਤਿ ਬਾਰੀ।ਗਿਰਤਿ ਸੀਸ ਜਿਮ ਫਲ ਟੂਟਿ ਡਾਰੀ[5] ॥ ੧੬ ॥ ਕਜਾ ਬਲ ਗੁਰ ਕੋ ਮੋਰਿ ਅਗਾਰੀ। ਜਿਸ ਕੋ ਲੋਕ ਕਹੈਂ ਭੁਜ ਭਾਰੀ। ਅਬਿ ਆਵਨ ਕੋ ਹੇਤੁ ਬਤਾਵੈਂ। ਤੁਮ ਸਹਾਇ ਤੇ ਬਦਲਾ ਪਾਵੈਂ ॥ ੧੭ ॥ ਇਕ ਤੁਰੈਗ ਰਾਵਰ ਕੋ ਮਰਨੋ। ਦੂਸਰ ਅਹੈ ਤਿਨਹੁੰ ਢਿਗ ਖਰਨੋ। ਹਧ ਸਮੇਤ ਗੁਰ ਕੋ ਗਹਿ ਲਯਾਵੈਂ। ਪੀਛੈ ਰਹਨਿ ਜੀਵਕਾ ਪਾਵੈਂ[6]॥ ੧੮॥ਅਬਿ ਮੁਝ ਕੋ ਦਿਹੁ ਲਸ਼ਕਰ ਸੰਗ। ਕਰੋਂ ਜਾਇ ਮੈਂ ਦੀਰਘ ਜੰਗ। ਗੁਰ ਕੇ ਗਰੇ ਦੁਪਟਾ ਗਹਿ ਪਾਵੈਂ। ਐਂਚਿ ਆਪਕੇ ਨਿਕਟਿ ਲਿਆਵੈਂ ॥੧੯॥ ਪੈਂਦਖਾਨ ਤਬਿ ਨਾਮ ਕਹਾਊਂ।ਨਤੁਰ ਆਇ ਮੈਂ ਮੁਖ ਨ ਦਿਖਾਊਂ[7]। ਸੁਨਿ ਬਹਾਦੁਰੀ ਕੋ ਬਚ ਸ਼ਾਹੁ। ਮਹਾਂ ਅਨੰਦਤਿ ਹ੍ਵੈ ਮਨ ਮਾਂਹੁ

---

[1]ਕਵੇਂ ਅਰਨ ਦੇਂਦਾ ਹੈ ਬਾਹਾਂ ਦੇ ਬਲ ਨਾਲ । [2]ਅੰਮ੍ਰਿਤਸਰ । [3]ਬਹੁਤੀ । [4]ਖਖੜੀ ਵਾਂਙ । [5]ਡਾਲੋਂ ਟੁਟਦੇ ਫਲ । [6]ਪਿੱਛੇ (ਆਪ ਪਾਸ) ਰਹਿਕੇ ਰੋਟੀ ਪਾਵਾਂਗਾ ।

*ਇਨਾਂ ਦੋਹਾਂ ਜੰਗਾਂ ਵਿਚ ਪੈਂਦੇ ਖਾਂ ਸ਼ਾਮਲ ਨਹੀਂ ਸੀ, ਝੂਠ ਵੇਲ ਗਿਆ ਹੈ ।

॥ ੨੦ ॥ 'ਅਪਨੀ ਸਿਵਤ ਜਥਾ ਤੈਂ ਬਰਨੀ। ਅਬਹਿ ਲਾਯਕੀ ਸਚ ਇਹ ਕਰਨੀ। ਛੀਲ ਬਿਲੰਦ ਬਲੀ ਬਡ ਬਾਹੂ। ਤਿਮ ਦਿਖੀਯਤਿ ਮਨ ਕੋ ਉਤਸਾਹੂ ॥ ੨੧ ॥ ਮਨ ਭਾਵਤਿ ਲਸ਼ਕਰ ਸਮੁਦਾਇ । ਹਮ ਦੈ ਹੈਂ ਤੁਵ ਸੰਗ ਚਢਾਇ। ਚਮੂੰ ਚਮੂੰ ਸੋਂ ਮਿਲਿ ਕੈ ਲਰੈ। ਤੁਮ ਪਹੁੰਚਹੁ ਜਹਿ ਗੁਰ ਥਿਰ ਅਰੈ ॥ ੨੨ ॥ ਅਪਰ ਸੁਭਟ ਗੁਰ ਕੇ ਬਲਵੈਤੇ । ਤੁਝ ਢਿਗ ਪਹੁੰਚਿ ਨ ਦੇਹਿੰ ਕਦੈਤੇ[1] । ਤੋਰੋ ਅਰੁ ਗੁਰ ਕੋ ਰਣ ਦੁੰਦ । ਜੁਟਹੁ ਜ਼ੋਰ ਕਰਿ ਬਾਹੁ ਬਿਲੰਦ ॥ ੨੩ ॥ ਜੋ ਬਲ ਕਰਿ ਗੁਰ ਕੋ ਗਹਿ ਲਯਾਵੈਂ । ਮਨ ਸਭ ਮਨ ਸਭਿ ਬਾਂਛਤਿ[2] ਪਾਵੈਂ । ਹਯ ਦਿਲਬਾਗ ਸੰਗ ਲੈ ਆਉ । ਬਿਨਾਂ ਬਿਲੰਬ ਲੇਹੁ ਸਿਰੁਪਾਉ' ॥ ੨੪ ॥ ਪੈਂਦੇ ਕਹਜੋ 'ਹਜ਼ੂਰ ਅਗਾਰੀ। ਕਰਿ ਹੈਂਕਾਰ, ਨ ਕੂਰ ਉਚਾਰੀ। ਬਾਲ ਅਵਸਥਾ ਤੇ ਮੈਂ ਸੰਗ।ਲਖੋਂ ਛੀਲ ਬਲ ਜੋਤਿਕ ਅੰਗ ॥ ੨੫ ॥ ਹੋਤੁ ਜੀਵਕਾ ਰਹੋ ਬਧਾਵਤਿ[3]। ਮੈਂ ਦਬਿ ਜਾਤਿ ਜਿ ਓਜ ਲਗਾਵਤਿ[4]। ਰਾਵਰ ਹਾਥ ਧਰਹੁ ਸਿਰ ਮੇਰੇ। ਅਬਿ ਲਯਾਵੈਂ ਗਹਿ ਗੁਰੂ ਅਗੇਰੇ[5]॥੨੬॥ਇਮ ਸੁਨਿ ਸ਼ਾਹੁਦਈਕਰਸ਼ਾਰਤ।'ਤੁਸ਼ਨਿਰਹੁ' ਸਮੁਝਾਇ ਬਿਚਾਰਤ[6]। ਥਿਰ ਉਮਰਾਵ ਹੁਤੇ ਸਮੁਦਾਈ। ਸਭਾ ਬਿਖੈ ਸਭਿਹੂੰਨਿ ਸੁਨਾਈ॥ ੨੭ ॥ 'ਨਗਨ ਤੇਗ ਅਰੁ ਪਾਨਨ ਬੀਰਾ। ਧਰਹੁ ਆਨਿ ਕਰਿ ਬਿਚ, ਬਡ ਬੀਰਾ। ਜੋ ਉਤਸਾਹ ਜੰਗ ਕੋ ਧਰੈ। ਹਰਿਗੁਵਿੰਦ ਪਰ ਚਢਿਬੋ ਕਰੈ ॥ ੨੮ ॥ ਪੈਂਦਖਾਨ ਕੇ ਸੰਗ ਸਿਧਾਰੈ। ਕਰਿ ਬਹਾਦੁਰੀ ਅਰਿ ਕੋ ਮਾਰੈ। ਤੀਨ ਬਾਰ ਕਰਿ ਰਾਰ ਉਦਾਰਾ। ਜੋ ਉਮਰਾਵ ਚਢੈ ਸੋ ਮਾਰਾ ॥ ੨੯॥ਇਸ ਪਠਾਨ ਕੇ ਬਲ ਕਰਿ ਜੀਤਾ। ਅਬਿ ਕੇ ਗਹਿ ਲੀਜੈ ਦੈ ਭੀਤਾ'। ਇਸ ਪ੍ਰਕਾਰ ਸਭਿ ਸਭਾ ਮਝਾਰਾ। ਤੀਨ ਬਾਰ ਜਬਿ ਸ਼ਾਹੁ ਉਚਾਰਾ ॥ ੩੦ ॥ ਮੁਗਲਸਖਾਨ ਭ੍ਰਾਤ ਇਕ ਅਹੈ। ਕਾਲੇਖਾਨ ਨਾਮ ਜਗ ਕਹੈਂ। ਸੂਬਾ ਪੁਰਿ ਪਿਸ਼ੌਰ ਕੋ ਭਾਰਾ। ਸੈਨਾ ਸੰਗ ਪਚਾਸ ਹਜ਼ਾਰਾ ॥੩੧॥ ਤਿਨ ਸੁਨਿ ਕੈ ਉਰ ਬਿਖੈ ਬਿਚਾਰਾ। ਭ੍ਰਾਤ ਮਰੇ ਕੋ ਬੈਰ ਸੰਭਾਰਾ।–ਤਿਸ ਕੋ ਪਲਟਾ ਮੈਂ ਨਹਿੰ ਲੀਨੋ। ਖਾਨ ਬ੍ਰਿੰਦ ਸਭਿ ਭਾਖਹਿੰ ਹੀਨੋ ॥ ੩੨ ॥ ਅਬਿ

[1]ਕਦੇ ਪਹੁੰਚਣ ਨਹੀਂ ਦੇਣਗੇ (ਸਾਡੇ ਸੂਰਮੇ) ਤੈਂ ਜੈਸੇ ਗੁਰੂ ਕੇ ਪੁਰਖਿਆਂ ਨੂੰ। [2]ਅਤੇ ਤੇ ਮਨ ਦੀ ਮੁਰਾਦ ਸਭਿ (ਕੁਛ) ਪਾ ਲਵੇਂਗਾ। [3]ਵਧਾਂਵਦਾ ਰਹਿਆ (ਗੁਰੂ ਜੀ ਦਾ ਹੌਸਲਾ)। [4]ਜਦੋਂ (ਗੁਰੂ ਜੀ) ਬਲ ਲਗਾਂਵਦੇ ਮੈਂ (ਜਾਣਕੇ) ਦਬ ਜਾਂਦਾ ਸਾਂ । [5]ਹੁਣੇ ਹੀ ਗੁਰੂ ਨੂੰ ਫੜ ਅਗੇ ਲਾਕੇ ਲੈ ਆਉਂਦਾ ਹਾਂ। (ਅ) (ਆਪਦੇ) ਅਗੇ ਲੈ ਆਉਂਦਾ ਹਾਂ। [6]ਦੱਬ ਨਾਲ ਇਸ਼ਾਰਾ ਦਿਤਾ (ਜਿਸਦਾ ਭਾਵ ਸੀ ਹੁਣ) ਚੁਪ ਰਹੁ (ਇਸ ਨਾਲ) ਮਾਨੋਂ ਪੈਂਦੇ ਨੂੰ (ਇਹ) ਸਮਝਾਇਆ ਕਿ ਪਾਤਸ਼ਾਹ ਕੁਛ ਵਿਚਾਰ ਕਰ ਰਿਹਾ ਹੈ।

ਅਵਕਾਸ਼ ਭਲੋ ਮੁਝ ਪਾਵੈਂ। ਗਹੌਂ ਗੁਰੂ ਕੋ, ਸ਼ਾਹੁ ਪਠਾਵੈ। ਇਕ ਤੋ ਹਜ਼ਰਤ ਕਾਰਜ ਅਹੈ। ਦੁਤੀਏ ਜਸੁ ਮੇਰੋ ਜਗ ਰਹੈ ॥ ੩੩ ॥ ਤ੍ਰਿਤੀਏ ਪਲਟਾ ਮੁਗਲਸਖਾਨ। ਇਮ ਮੇਰੋ ਹੁਇ ਕਾਜ ਮਹਾਨ–। ਉਠਿ ਕਰ ਜੋਰਤਿ ਬੋਲਨੋ ਸੋਇ।'ਹਜ਼ਰਤ ਹੁਕਮ ਮੋਹਿ ਕਉ ਹੋਇ॥੩੪॥ਸੈਨਾ ਸਕਲ ਜੰਗ ਕਰਿ ਘੈਹੌਂ।ਹਰਿਗੁਬਿੰਦ ਜੀਵਤਿ ਗਹਿ ਲੈਹੌਂ।ਨਿਕਟਿ ਆਪ ਕੇ ਜਦ ਹਮ ਲਯਾਵੈਂ।ਭ੍ਰਾਤ ਮਰੇ ਕੀ ਕਰਕ ਮਿਟਾਵੈਂ॥੩੫॥ਭਰਨੋ ਰਿਦਾ ਰਿਸ ਸ੍ਯਾਲ ਪ੍ਰਕਾਸ਼ੀ।ਸੋ ਸਭਿ ਗੁਰ ਪਰ ਕਰਵ ਨਿਕਾਸੀ[1]। ਤਿਸ ਦਿਨ ਸੁਪਤੋਂ ਨੀਂਦ ਸੁਖਾਰੀ। ਹਰਿਗੁਵਿੰਦ ਗਹਿ ਲੇਹੁੰ ਕਿ ਮਾਰੀ' ॥੩੬॥ ਸੁਨਤਿ ਸ਼ਾਹੁ ਭਖਿ ਹਰਖ ਵਧਾਵੈ।'ਕਾਲੇਖਾਂ!ਇਮ ਹੀ ਬਨਿਆਵੈ।ਪੈਂਦਖਾਨਕੇ ਸੰਗ ਸਿਧਾਵਹੁ। ਸਜਹੁ ਸੈਨ ਦੁੰਦਭਿ ਬਜਵਾਵਹੁ' ॥੩੭॥ ਇਮ ਸੁਨਿ ਕਾਲੇਖਾਂ ਹਰਖਾਯੋ। ਕਰਿ ਸਲਾਮ ਕੋ ਸੀਸ ਝੁਕਾਯੋ। ਨਗਨਤੇਗ ਬਿਚ ਸਭਾ ਉਠਾਈ। ਪਾਨਨ ਬੀਰਾ ਲੀਨਿ ਚਬਾਈ॥੩੮॥ਪਿਖਿ ਉਤਸਾਹ ਸ਼ਾਹੁ ਤਿਸਕਾਲਾ।ਸਿਰੋਪਾਉ ਮੰਗਵਾਇ ਬਿਸਾਲਾ । ਜ਼ਰੀ ਬਸਤ੍ਰ ਸੁੰਦਰ ਮੁਦਧਾਰੇ। ਕਲਗ਼ੀ ਜਿਗਾ ਜਿਨਹੁੰ ਪਰ ਧਾਰੇ ॥੩੯॥ ਕੰਕਨ ਕੰਚਨ ਹੀਰਨ ਜਰੇ। ਦੈ ਮੰਗਵਾਇ ਸੁ ਬਖਸ਼ਨ ਕਰੇ। ਕੈਠਾ ਬਡ ਕੀਮਤ ਮੁਕਤਨ ਕੋ[2]। ਉਜਲ ਗੋਲ ਦਿਯੋ ਪਹਿਰਨ ਕੋ ॥ ੪੦ ॥ ਸਵਾ ਲਾਖ ਕੋ ਖਿਲਤ ਕਹਾਵੈ। ਲੈ ਕਾਲੇਖਾਂ ਉਰ ਹਰਖਾਵੈ। ਹਜ਼ਰਤ ਹੁਇ ਪ੍ਰਸੰਨ ਜਬਿ ਦੀਨਾ। ਸਭਿ ਉਮਰਾਵਨਿ ਹੋਰਨ ਕੀਨਾ॥੪੧॥ਹੁਤੋ ਮੀਤਇਕ ਅਬਦੁਲ ਖਾਨ।ਖੋਜਾ ਅਨਵਰ ਨਾਮ ਬਖਾਨਿ। ਤਿਨ ਭੀ ਦੇਖਤਿ ਚੌਪ ਬਢਾਈ।ਚਹੀ ਗੁਰੂ ਪਰ ਕਰਨ ਚਢਾਈ॥੪੨॥ਦੈ ਹਜ਼ਾਰ ਪੂਤਨਾ[3] ਕੋ ਮਾਲਿਕ। ਬੈਰ ਸੰਭਾਰਿ ਖਰਨੋ ਤਤਕਾਲਕ । ਜਿਤੈ ਵਕੀਲ ਸ਼ਾਹ ਕੇ ਜਾਨੋਂ।ਤਿਨ ਸਭਿ ਕੋ ਸਿਰਮੌਰ ਪਛਾਨੋਂ॥੪੩॥'ਹਜ਼ਰਤ ! ਹੁਕਮ ਆਪ ਕੋ ਪਾਊਂ।ਪੈਂਦਖਾਂ ਕੇ ਸੰਗ ਸਿਧਾਊਂ।ਅਬਦੁਲ ਖਾਨ ਮੀਤ ਮਮ ਮਾਰਾ। ਅਹੈ ਕਰਜ਼ ਸਿਰ ਕਰੌਂ ਉਤਾਰਾ ॥ ੪੪ ॥ ਦਾਵ ਭੇਤ ਬੁਧਿ ਕੇ ਉਪਜਾਇ। ਕਾਲੇਖਾਂ ਕੋ ਬਨੌਂ ਸਹਾਇ'। ਪੰਚ ਹਜ਼ਾਰਨਿ ਕੋ ਸਿਰੁਪਾਇ। ਹਰਖ ਸ਼ਾਹੁ ਕਰਿ ਤਾਂਹਿ ਦਿਵਾਇ ॥ ੪੫ ॥ 'ਜਸੋਂ ਕਸੋਂ ਕਰਿ ਗੁਰਿ ਕੋ ਗਹਿ ਆਨੌਂ। ਲਰਤਿ ਬਾਹਨੀ ਰਨ ਕਰਿ ਹਾਨੌਂ'। ਸਹਿਤ ਦਮਾਦ ਜੁ ਪੈਂਦੇਖਾਨ। ਸਿਰੋਪਾਉ ਤਿਨ ਦੇਵਨ ਠਾਨਿ ॥ ੪੬ ॥ ਦੇ ਸਨਮਾਨ ਬਿਦਾ

[1] ਕੱਢਾਂਗਾ। [2] ਤੰਬੂਆਂ ਦਾ। [3] ਫੌਜ [ਸੰਃ, ਪ੍ਰਾਕ੍ਰਿਤ]।

ਸਭਿ ਕਰੋ। ਨਿਕਸੋ ਵਹਿਰ ਮੋਦ ਉਰ ਭਰੋ।ਸਥਿ ਅਪਨੈ ਡੇਰੇ ਮਹਿੰ ਗਏ। 'ਦੁੰਦਭਿ ਬਜਹਿ' ਹੁਕਮ ਕੋ ਦਏ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਬਾਬਰ ਆਗਮਨ 'ਉਮਰਾਵਨ ਚਢਾਈ ਪ੍ਰਸੰਗ' ਵਰਣਨੰ ਨਾਮ ਚੋਦਸੋ ਅੰਸੂ ॥ ੧੭ ॥

੧੫. [ਲਸ਼ਕਰ ਦੀ ਚੜ੍ਹਾਈ]

ਦੋਹਰਾ ॥ ਕੁਤਬਖਾਂਨ ਬੈਠਨੋ ਪਿਖਨੋ ਹਜ਼ਰਤ ਅਪਨੇ ਤੀਰ। 'ਤੂੰ ਭੀ ਕਰਿ ਪ੍ਰਸਥਾਨ ਕੋ ਸੁਮਤਿਵੰਤ ਬਡ ਬੀਰ ॥੧॥ਚੌਪਈ॥ ਨਗਰ ਜਲੰਧਰ ਤਾਲਖ ਤੇਰੇ[1]। ਦਿਹੁ ਲਸ਼ਕਰ ਉਤਸਾਹੁ ਘਨੇਰੋ। ਸਭਿ ਕੀ ਸੁਧ ਲਿਹੁ ਦੇਖਹੁ ਸੰਗ। ਬਨਹੁ ਸਹਾਇਕ ਪੈਂਦੇ ਸੰਗ ॥ ੨ ॥ ਨਿਕਟਿ ਰਹਨਿ ਤੇ ਤੂੰ ਸਭਿ ਜਾਨਹਿ। ਗਹਨੋ ਜਾਇ ਗੁਰ ਤਿਮ ਬਿਧਿ ਠਾਨਹਿੰ। ਅਪਨਿ ਚਮੂੰ ਸਭਿ ਸੰਗ ਰਲਾਵੋ। ਮਿਲਿ ਕਥਿ ਕਾਜ ਕਰੋ ਇਤ ਆਵੋ' ॥ ੩ ॥ ਸੁਨਤਿ ਕੁਤਬਖਾਂ ਕਹਿ ਕਰ ਬੰਦਿ। 'ਨਿਸ਼ਚੈ ਗਹਿੰ ਸ਼੍ਰੀ ਹਰਿਗੋਵਿੰਦ। ਪੈਂਦਖਾਨ ਜੰਬਿ ਤੇ ਉਠਿ ਆਵਾ। ਤਬਿ ਕੋ ਮੋਹਿ ਭਰੋਸ ਉਪਾਵਾ ॥੪॥ ਪੁਨ ਲਸ਼ਕਰ ਅਬਿ ਚਢਨੋ ਬਿਸਾਲਾ। ਕਿਮ ਗੁਰ ਬਚਹਿ ਨਹੀਂ ਇਸ ਕਾਲਾ। ਜਾਇ ਸੰਗ ਮੈਂ ਦੇਉਂ ਗਹਾਇ। ਸਭਿ ਸੈਨਾ ਕੋ ਸੰਗ ਮਿਲਾਇ' ॥੫॥ ਸ਼ਾਹੁ ਸਹਾਂ ਪ੍ਰਸੰਨ ਬਡ ਹ੍ਵੈ ਕੈ। ਬਹੁ ਮੋਲਾ ਸਿਰੁਪਾਉ ਸੁ ਦੈ ਕੈ। ਕੁਤਬਖਾਨ ਕੋ ਦੀਨਸਿ ਵਿਦਾ। ਹਰਖਤਿ ਵਹਿਰ ਨਿਕਸਿ ਕਰਿ ਤਦਾ ॥ ੬ ॥ ਕਾਲੇਖਾਨ ਸੰਗ ਸਭਿ ਮਿਲੇ। ਚਢਿਨਿ ਹੇਤੁ ਕਰਿ ਮਸਲਤ ਭਲੇ। ਪੈਂਦਖਾਨ ਤੇ ਆਦਿਕ ਕਹੈਂ। 'ਲੂਟਹਿੰ ਗੁਰ' ਧਨ ਗਨ ਕੋ ਲਹੈਂ[2] ॥ ੭ ॥ ਸਭਿ ਜਾਨਤਿ ਮੈਂ ਭੇਦ ਬਤਾਵੋਂ[3]। ਕਰ ਗਹਿ ਕੈ ਗੁਰ ਕਉ ਲੈ ਆਵੋਂ'।ਨਿਜ ਨਿਜ ਦਲ ਦੁੰਦਭਿ ਬਜਵਾਏ। ਸਰਬ ਭਾਂਤਿ ਤਯਾਰੀ ਕਰਿਵਾਏ ॥ ੮ ॥ ਗਨ ਗੁਲਕਾਂ ਬਾਰੂਦ ਘਨੇਰੀ। ਬਰਤਾਈ ਲਸ਼ਕਰ ਬਹੁਤੇਰੀ। ਹਯ ਹੱਥਯਾਰ ਅਪਰ ਬਰਤਾਏ। ਧਨ ਦੇ ਕਰਿ ਮਨ ਸਭਿਨਿ ਵਧਾਏ ॥ ੯ ॥ ਨਿਜ ਨਿਜ ਸੈਨ ਅਸੁਦੀ ਕਰਿ ਕੈ। ਪੰਚਹੁੰ ਬੀਰ ਚਵੈ ਰਿਸ ਧਰਿ ਕੈ। ਮਿਲਿ ਆਪਸ ਮਹਿੰ ਭਏ ਸ਼ਰਾਬੀ। ਬੋਲ ਅਟਪਟੇ ਚਹਤਿ ਖਰਾਬੀ ॥ ੧੦॥ 'ਗੁਰ ਕਨਾ ਵਸਤੁ ਹਮਾਰੇ ਆਗੇ। ਚਢਹਿੰ ਦਿਰਾਨ ਵਲਾਇਤ ਭਾਗੇ[4]। ਅਬਿ ਪਹੁੰਚਨਿ ਕੀ ਬਿਲਮ ਹਮਾਰੀ। ਇਕ ਹਮਲੇ[5] ਰਿਪੁ ਦੇ ਹੌਂ ਮਾਰੀ' ॥੧੧ ॥ ਸੂਬਾ ਕਾਲੇ-

---

[1]ਤੇਰੇ ਅਧੀਨ ਹੈ [ਮ:, ਤਮੋਲਕ]। [2]ਲਵਾਂਗੇ। [3]ਮਾਰੇ ਭੇਤ ਜਾਣਦਾ ਹਾਂ (ਕਿ ਧਨ ਕਿੱਦੇ ਹੈ ਉਹ) ਦੱਸਾਂਗਾ। [4]ਸਾਡੇ ਚੜ੍ਹਿਆਂ ਦੀਵਾਨ ਵਲੈਤ ਥੀ ਦੌੜ ਜਾਏਗੀ। [5]ਇਕ ਹਮਲੇ ਵਿਚ।

ਖਾਨ ਬਿਸਾਲਾ। ਦੁਤਿਯ ਕੁਤਬਖਾਂ ਚਢਿ ਤਿਸ ਕਾਲਾ। ਖੋਜਾ ਅਨਵਰ ਭਯੋ ਅਰੁਢਨ। ਪ੍ਰੇਰਤਿ ਕਾਲ ਸਭਿਨਿ ਹੂੰ ਮੂਢਨਿ॥੨੨॥ਪੈਂਦੇਖਾਨ,ਖਾਨ ਅਸਮਾਨਾ। ਪੰਚਹੁੰ ਜੋਧਾ ਠਾਨਿ ਗੁਮਾਨਾ। ਪਾਪ ਬਿਖੈ ਰਤਿ ਜੇ ਬਡ ਪਾਪੀ। ਬਾਰ ਬਾਰ ਭਬਿ ਹੋਇ ਸੁਰਾਪੀ[1] ॥ ੨੩ ॥ ਬਾਦਿਤ ਅਨਿਕ ਭਾਂਤਿ ਬਜਵਾਏ। ਸਕਲ ਅਰੁਢੇ ਦਲ ਸਮੁਦਾਏ। ਮਨਹੁੰ ਟੀਡਗਨ[2] ਗਮਨੇ ਐਸੇ। ਹਿਮ ਮਹਿੰ ਗਰਨ ਜਾਤਿ ਹੈਂ ਜੈਸੇ[3] ॥੨੪॥ ਮਨਹੁੰ ਮਕੋਰਨ[4]ਲਾਗੇ ਪੰਖ। ਸਮੁਖ ਬਿਹੰਗਨ ਚਲੇ ਅਸੰਖ[5]। ਅਪਰ ਭਾਵ ਕਵਿ ਕੇ ਮਨ ਮਿਲਜੋ। ਜਨੁ ਸਲਿਤਾਪਤਿ ਉਛਲਤਿ ਚਲਜੋ ॥੨੫॥ ਪਰਤਿ ਕੁਲਾਚਲ ਮਾਰਗ ਮਾਂਹੀ। ਉਡੀ ਧੂਲ ਰਵਿ ਢਾਂਪਜੋ ਤਾਂਹੀ। ਧਰਾ ਹਲਾਵਤਿ ਗਮਨੀ ਸੈਨਾ। ਮਾਨਹੁੰ ਆਪ ਚਲੀ ਜਮ ਐਨਾ[6] ॥ ੨੬ ॥ ਕੇਤਿਕ ਚਢੇ ਉਤੰਗ ਮਤੰਗਨਿ। ਕਿਤਿਕ ਨਚਾਵਤਿ ਚਪਲ ਤੁਰੰਗਨਿ। ਗਜਗਾਹਨ ਬੀਧੇ ਬਡ ਬੀਰਾਗਹਿ ਕਮਾਨ ਭਰਿ ਤਰਕਸ਼ ਤੀਰ ॥ ੨੭ ॥ ਕਿਤਿਕ ਤੁਫੰਗਨ ਹਾਥ ਉਠਾਵੈਂ। ਹਯਨਿ ਭਗਾਇ ਨਚਾਇ ਦਿਖਾਵੈਂ*। ਦੀਰਘ ਭੁਅਰ ਹਾਥ ਉਭਾਰੇ। ਬੰਬਲਿਆਲੇ ਖਰ ਅਨਿਯਾਰੇ[7] ॥ ੨੮ ॥ ਖਰ ਖੰਡੇ ਤੇਗੇ ਦਰ-ਮਜਾਨੀ[8]। ਸੈਫ, ਸਰੋਹੀ, ਸਾਂਗ ਮਹਾਨੀ। ਇਮ ਲਵਪੁਰਿ ਤੇ ਚਢਿ ਕਰਿ ਚਾਲੇ। ਸਭਿ ਸਮਾਜ ਹਿਤ ਲਰਨ ਸੰਭਾਲੇ ॥ ੨੯ ॥ ਪੰਦ੍ਰਹ ਕੋਸ ਜਾਇ ਕਿਯ ਡੇਰਾ। ਨਿਸ ਬਿੱਸ੍ਰਾਮ ਕਰਨਿ ਥਲ ਹੇਰਾ।ਮੌਜੂਦਾਤ[9] ਲੀਨਿ ਸਭਿ-ਹਿਨਿ ਕੀ। ਨਿਜ ਨਿਜ ਮਿਸਲ ਬਨਾਇ ਭਟਨਿ ਕੀ ॥ ੨੦ ॥ ਸਭਿ ਕੋ ਸਾਵਧਾਨ ਕਰਿ ਲੀਨਾ। ਜੋ ਜਿਹ ਚਾਹਤਿ ਸੋ ਤਿਹ ਦੀਨਾ। ਖਾਨ ਪਾਨ ਕਰਿ ਕੈ ਤਿਸ ਥਾਨ। ਲਸ਼ਕਰ ਸੁਪਤ ਜਥਾ ਸੁਖ ਠਾਨਿ ॥ ੨੧ ॥ ਬਡੀ ਪ੍ਰਾਤਿ ਤੇ ਬਜੇ ਨਗਾਰੇ।ਜੋਧਾ ਉਠੇ ਕੀਨਿ ਸਭਿ ਤਯਾਰੇ।ਪਾਇ ਹਯਨਿ ਪਰ ਨਿਜ ਨਿਜ ਜ਼ੀਨ। ਤੁਰਨ ਤਬਹਿ ਅਰੁਢਨ ਕੀਨਿ ॥ ੨੨॥ ਬਡ ਮਤੰਗ ਪਰ ਪਾਇ ਅੰਬਾਰੀ। ਲਾਗੀ ਜ਼ਰੀ ਸਤਾਰਨ ਸਾਰੀ। ਚਢਿ ਕਾਲੇਖਾਂ ਮਾਰਗ ਚਾਲਾ। ਗਮਨਜੋ ਲਸ਼ਕਰ ਸੰਗ ਬਿਸਾਲਾ॥੨੩॥ ਦੁੰਦਭਿ ਬਜਹਿੰ

---

[1]ਸ਼ਰਾਬੀ। [2]ਟਿੱਡੀ ਦਲ। [3]ਬਰਫ ਵਿਚ ਗੋਲਨ ਲਈ ਜਿਵੇਂ ਜਾ ਰਹੇ ਹੁੰਦੇ ਹਨ। [4]ਮਕੋੜਿਆਂ ਨੂੰ। [5]ਪੈਂਡੀਆਂ ਦੇ ਸਾਹਮਣੇ ਅਸੰਖਾਂ ਹੀ ਚਲੇ ਹਨ (ਪੈਂਡੀ ਇਨ੍ਹਾਂ ਨੂੰ ਖਾ ਜਾਂਦੇ ਹਨ)। [6]ਜਮ ਦੇ ਘਰ। [7]ਢਾਲਾਂ ਵਾਲੇ, ਤਿੱਖੇ ਤੇ ਨੋਕਦਾਰ। [8]ਮਿਆਨਾਂ ਵਿਚ। (ਅ) ਵਿਚਲੇ ਮੇਲ ਦੇ। [9]ਹਾਜ਼ਰੀ। *ਪਾ:—ਦਿਖਾਇ ਚਲਾਵੈਂ।

ਸੈਂਕਰੇ ਆਰੀ। ਚਲੇ ਜਾਹਿੰ ਸੰਘਰ ਅਨੁਰਾਰੀ[1]।'ਮਾਰਹਿੰ, ਗਹਹਿੰ' ਕਰਤਿ ਬਕਬਾਦਾ। ਸੁਨਿ ਸੁਨਿ ਕਾਲੇਖਾਂ ਅਹਿਲਾਦਾ ॥ ੨੪ ॥ ਨਦੀ ਬਿਪਾਸਾ ਕੇ ਤਟ ਆਏ। ਜਹਿੰ ਕਹਿੰ ਤੇ ਕੇਵਟ ਬੁਲਿਵਾਏ।ਕਰੀ ਸਮੂਹ ਏਕ ਥਲ ਤਰਨੀ[2]। ਤੁਰਨ ਪਾਰ ਸੈਨ ਸਭਿ ਕਰਨੀ ॥ ੨੫॥ ਲਗੇ ਉਤਾਰਨਿ ਭਰਿ ਭਰਿ ਪੂਰ। ਕਰਤਿ ਸ਼ੀਘ੍ਰਤਾ ਉਤਰੇ ਸੂਰ। ਪੰਚਹੁੰ ਜੋਧਾ ਲਸ਼ਕਰ ਸਾਰੇ। ਭਏ ਪਾਰ ਨਹਿੰ ਲਗੀ ਅਵਾਰੋ ॥ ੨੬ ॥ ਕੁਤਬਖਾਨ ਕੋ ਕਰਿ ਕੈ ਆਗੇ। ਚਲੇ ਜਲੰਧਰ ਕੇ ਮਗ ਲਾਗੇ। ਪਹੁੰਚਤਿ ਭਏ ਕਰਨੈ ਸਭਿ ਡੇਰਾ। ਛਾਧਾ ਸਹਿਤ ਥਾਨ ਜਹਿੰ ਹੇਰਾ॥੨੭॥ਤੈਬੁ ਬਿੰਦ ਲਗੇ ਚਹੁੰ ਫੇਰੇ।ਮਨਹੁੰ ਸਮੁੰਦ੍ਰ ਪਾਇ ਕਰਿ ਘੇਰੇ। ਦੀਪ ਸਮਾਨ ਨਗਰ ਦ੍ਰਿਸ਼ਟਾਵਤਿ।ਹਯ ਹਿਰੇਖ ਜਹਿੰ ਕਹਾਂ ਉਠਾਵਤਿ॥੨੮॥ਜਥਾ ਜੋਗ ਸੇਵਾ ਸਭਿ ਕੇਰੀ।ਕੁਤਬਖਾਨ ਕਰਿਵਾਇ ਘਨੇਰੀ। ਖਾਨ ਪਾਨ ਸਨਮਾਨ ਸਮੇਤਾ। ਬੂਝਿ ਬੂਝਿ ਸਭਿਹਿਨਿ ਕਹੁ ਦੇਤਾ ॥ ੨੯ ॥ ਨਿਸ ਬਿੱਸ੍ਰਾਮ ਕਰਨੈ ਸਭਿ ਕਾਹੂ। ਮਿਲਿ ਮਿਲਿ ਅਪਨੀ ਮਿਸਲਨਿ ਮਾਂਹੂ[3]। ਭਈ ਪ੍ਰਾਤਿ ਤੁਰਕ ਜੁ ਉਮਰਾਵ। ਚਿਤਵਹਿੰ ਚਿਤ ਮਹਿੰ ਅਨਿਕ ਉਪਾਵ ॥ ੩੦ ॥ ਭਏ ਏਕ ਥਲ ਮਸਲਤਿ ਕਰਿਬੇ। ਗੀਦੀ ਛਰਤਿ, ਲਖਤਿ, ਹੁਇ ਮਰਿਬੇ[4]।ਕੀਨਸਿ ਕਾਲਖਾਨ ਬਖਾਨ। 'ਕੁਤਬਖਾਨ ਸੁਨਿ ਤੂੰ ਮਤਿਵਾਨ ! ॥ ੩੧ ॥ ਆਰੀ ਜੰਗ ਗੁਰੂ ਬਹੁ ਕਰੈ। ਗਨ ਉਮਰਾਵ ਸੈਨ ਜੁਤਿ ਮਰੈ। ਸੋ ਬਿਧਿ ਹੋਇ ਨ, ਕਹੋ ਉਪਾਇ। ਨਿਕਟਿ ਰਹਹਿੰ ਤੂੰ ਜਾਨਹਿ ਦਾਇ' ॥ ੩੨ ॥ ਕਹਤਿ ਕੁਤਬ 'ਜੋਧਾ ਗੁਰ ਬਲੀ। ਤ੍ਰਾਸ ਨ ਕਰਹਿ ਲਰਹਿ ਬਿਧਿ ਭਲੀ। ਸਭਿ ਲਸ਼ਕਰ ਕੋ ਪਾਵਹੁ ਜ਼ੋਰ। ਮਿਲਿ ਕੈ ਸੰਘਰ ਕੀਜਹਿ ਘੋਰ ॥ ੩੩ ॥ ਅਪਰ ਭੇਦ ਮੈਂ ਲਖੌਂ ਨ ਕੋਈ। ਨਹੀਂ ਮੇਲ ਗੁਰ ਸੋਂ ਕਬਿ ਹੋਈ। ਕਰਾਮਾਤ ਕਾਮਲ ਜੋ ਹੋਇ। ਤੌ ਬਸ ਚਲਹਿ ਨ ਹਮਰੋ ਕੋਇ' ॥ ੩੪ ॥ ਪੈਂਦਾ ਕਹੈ 'ਵਹਿਮ ਕਯਾ ਕੀਜੈ। ਮੈਂ ਗੁਰ ਪਕਰੌਂ ਦੇਖਨਿ ਕੀਜੈ। ਕਰਾਮਾਤ ਕਾਮਲ ਜੋ ਕਹਹੁ। ਸਭਿ ਛਿਤ ਕੋ ਮਾਲਿਕ ਹੁਇ ਲਹਹੁ[5]' ॥ ੩੫ ॥ ਕਹਿ ਕਾਲੇਖਾਂ 'ਨਿਸ਼ਚੈ ਅਹੈ। ਤਉ ਲਰਨ ਕੋ ਭੇਦ ਜਿ ਲਹੈ। ਤੌ ਅਛੈ ਰਿਪੁ ਤੇ ਜੇ ਪਾਵੈ।ਗ਼ਾਫਲ ਹੋਇ ਹਾਰ ਸੋ ਜਾਵੈ ॥ ੩੬ ॥ ਦਾਵ ਘਾਵ ਜੇ ਜਾਨਹਿ ਨਾਂਹੀ। ਤਿਨ ਕੀ ਫਤਹ ਨ ਹੈ

[1]ਦੁੱਧ ਦੇ ਚਾਉ ਵਿਚ। [2]ਬੇੜੀਆਂ। [3]ਜਥਿਆਂ ਵਿਚ। [4]ਗੀਦੀ ਡਰਦੇ ਹਨ ਤੇ ਜਾਣਦੇ ਹਨ ਕਿ ਮਰਨਾ ਹੈ ਦੇਗਾ। [5](ਤਾਂ ਇਹ) ਜਾਣ ਲਓ (ਕਿ ਓਹ) ਸਾਰੀ ਧਰਤੀ ਦੇ ਮਾਲਕ ਹੁੰਦੇ।

ਰਣ ਮਾਂਹੀ। ਰਿਪੁ ਕੋ ਬਲ, ਦਲ, ਦੁਰਗ, ਸੁ ਕੋਸ਼ਸਖਾ ਸਹਾਇਕ ਜਾਂਹਿ ਭਰੋਸ ॥ ੩੭ ॥ ਲਖਿਬੋ ਉਚਿਤ ਅਹੈਂ ਇਹ ਸਾਰੇ[1]। ਬਹੁਰ ਆਪੁਨੇ ਹੇਰਿ ਬਿਚਾਰੇ। ਅਧਿਕ ਸ਼ੱਤ੍ਰੁ ਮਹਿਂ ਜਾਨਹਿ ਜੋਇ[2]। ਤਿਹ ਕੋ ਜਤਨ ਕਰਹਿ ਬੁਧਿਸੋਇ[3]॥੩੮॥ਯਾਂਤੇ ਗਰਬ ਬਾਤ ਕੋ ਤਜਾਗਹੁ। ਕਰੋ ਬਿਚਾਰ ਨੀਤ ਮਗ ਲਾਗਹੁ। ਅਨਵਰ ਕੋ ਅਬਿ ਭੇਜਨਿ ਕੀਜੈ।–ਆਏ ਲਰਨ– ਭੇਦ ਨਹਿਂ ਦੀਜਹਿ[4] ॥੩੯॥ ਪਰਖਹਿ ਗੁਰ ਕੀ ਸਗਰੀ ਬਾਤ। ਦਲ ਬਲ ਆਦਿ ਪਾਇ ਹੈ ਘਾਤ। ਇਸ ਆਏ ਤੇ ਪੁਨ ਰਣ ਮੰਡਹਿਂ[5]।ਖੜਗ ਖਰਨ ਤੇ ਕਰਿ ਖੰਡ ਖੰਡਹਿਂ[6] ॥ ੪੦ ॥ ਦੋਹਰਾ ॥ ਖੋਜਾ ਅਨਵਰ ਖਾਨ ਸੁਨਿ ਕੀਨਿ ਸਰਾਹਨਿ ਬਾਤ। "ਇਮ ਹੀ ਆਛੀ ਕਰਨਿ ਹੈ ਜਾਨਿ ਲੀਜੀਐ ਘਾਤਿ[7] ॥ ੪੧ ॥ ਅਸ ਮਸਲਤ ਨਿਸ਼ਚੈ ਕਰੀ ਕਾਲੇ ਖਾਂ ਉਮਰਾਵ। ਕੁਧੋ ਤਜਾਰ ਤਬਿ ਚਲਨ ਕੋ ਅਨਵਰ ਜਾਂਕੋ ਨਾਵ ॥੪੨॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੇ 'ਕਸ਼ਕਰ ਬਰਨ' ਪ੍ਰਸੰਗ ਕਰਨੰ ਨਾਮ ਪੰਚਦਸਮੋ ਅੰਸੂ ॥ ੧੫ ॥

੧੬. [ਅਨੰਤੇ ਦਾ ਸ੍ਰਾਪ ਬਿਧੀ ਚੰਦ ਨੇ ਬਖਸ਼ਵਾਇਆ। ਤਸਵੀਰ ਚਿੱਤ੍ਰੀ। ਖੋਜਾ ਅਨਵਰ]। ਦੋਹਰਾ ॥ ਸ਼ਾਹੁ ਸਹਿਤ ਇਮ ਪੈਂਦ ਕੋ ਭਾਖਨੋ ਸਕਲ ਪ੍ਰਸੰਗ। ਸ਼੍ਰੀ ਹਰਿ ਗੋਵਿੰਦ ਚੰਦ ਕੋ ਸੁਨਹੁ ਪ੍ਰੇਮ ਕੇ ਸੰਗ ॥ ੧ ॥ ਸ੍ਰੈਯਾ ਛੰਦ ॥ ਲਾਇ ਬਿਸਾਲ ਸੁਧਰਮਾ[8] ਕੇ ਸਮ ਦਿਪਤਿ ਸਭਾ ਗੁਰ ਇੰਦ੍ ਮਨਿੰਦਾਚਹੁੰਦਿਸ਼ਿ ਤੇ ਸੰਗਤਿ ਨਿਤ ਆਵਹਿ ਦਰਸਹਿ ਪੂਜਹਿ ਪਦ ਅਰਬਿੰਦ। ਸੁਰ ਸਮ ਸਿਖ ਕੀ ਭੀਰ ਨਿਕਟਿ ਬਹੁ ਅਰਪ ਅਨੇਕ ਅਕੋਰਨਿ ਬ੍ਰਿੰਦ।ਮਨੋ ਕਾਮਨਾ ਪ੍ਰਾਪਤਿ ਹ੍ਵੈ ਕੈ ਜਸੁ ਉਚਰਹਿਂ ਸ਼੍ਰੀ ਹਰਿਗੋਵਿੰਦ ॥ ੨ ॥ ਸ਼ੁਭਤਿ ਸਿੰਘਾਸਨ ਮਨਹੁੰ ਬਿਸ਼ਨ ਪ੍ਰਭੁ ਚਹੈਂ ਸੁ ਕਰੈਂ ਬਿਲੰਬ ਨ ਕੋਇ।ਤਊ ਮਾਨਵੀ ਲੀਲ੍ਹਾ ਧਾਰੈਂ ਰਾਮਚੰਦ ਕੇ ਸਮਸਰ ਸੋਇ*। ਬਾਰ ਬਾਰ ਪ੍ਰਿਯ ਰਣ ਕੋ ਠਾਨਹਿਂ ਕ੍ਰਿਸ਼ਨ ਚੰਦ ਉਪਮਾ ਤਬਿ ਹੋਇ*। ਕਰਹਿਂ ਭੋਗ[9] ਮਹਿਂ ਜੋਗ ਅਨੰਦਤਿ ਰੋਗ ਸੋਗ

[1]ਵੈਰੀ ਦਾ ਬਲ, ਫੌਜ, ਕਿਲਾ ਖਜ਼ਾਨੇ ਮਿੱਤ੍ਰ ਤੇ ਮਦਦਕਾਰ ਜਿਨ੍ਹਾਂ ਤੇ ਭਰੋਸਾ ਹੋਵੇ, ਜਾਣਨੇ ਚਾਹੀਦੇ ਹਨ ਸਾਰੇ। [2]ਵੈਰੀ ਪਾਸ ਜੋ (ਕਿਲ੍ਹਾ, ਮੈਨਾ ਆਦਿ ਚੀਜ਼) ਬਹੁਤ ਜਾਣੇ। [3]ਤਿਸ ਦਾ ਜਤਨ ਕਰੇ ਸੋ ਦੁਧੋਵਾਹ ਹੈ। [4](ਗੁਰੂ ਜੀ ਨੂੰ) ਭੇਤ ਨਾ ਦੇਵੋ ਕਿ ਅਸੀਂ ਲੜਨ ਆਏ ਹਾਂ। [5]ਫਿਰ ਜੁੱਧ ਕਰਾਂਗੇ। [6]ਤ੍ਰਿਖੀਆਂ ਤਲਵਾਰਾਂ ਨਾਲ ਟੋਟੇ ਟੋਟੇ ਕਰ ਦਿਆਂਗੇ। [7]ਦੇਖ ਸਕਾ। [8]ਗ੍ਰਿਹਸਥ। *ਭਾਈ ਨੰਦ ਲਾਲ ਜੀ ਨੇ ਛੇਵੇਂ ਗੁਰਾਂ ਨੂੰ ਰਾਮ ਕ੍ਰਿਸ਼ਨ ਅਵਤਾਰਾਂ ਤੋਂ ਵਡਾ ਦੱਸਿਆ ਹੈ, ਕਵਿ ਜੀ ਨੇ ਆਪ ਵੀ ਸਤਿਗੁਰਾਂ ਨੂੰ ਪੁਰਸ਼ੋਤਮਾ ਤੋਂ ਵਡੇ ਤੇ ਪਰਾਵਰਾਂ ਦੇ ਨਾਥ ਕਿਹਾ ਹੈ। ਦੇਖੋ ਗ੍ਰੰ: ਪ੍ਰਾ: ਪੁ: ਅਧਯਾਯ ੧ ਅੰਕ ੪। ਇਥੇ ਕੇਵਲ ਲੀਲ੍ਹਾ ਮਾਤ੍ਰ ਦਾ ਦ੍ਰਿਸ਼ਟਾਂਤ ਦਿੱਤਾ ਹੈ।

ਸਿੱਖਨ ਕੇ ਖੋਇ॥੩॥ਜਿਸ ਪਰ ਕਰਹਿ ਕ੍ਰਿਪਾ ਪ੍ਰਭੁ ਅਪਨੀ ਦੇਂ ਸਿਮਰਨ ਸ਼ਭਿਨਾਮ ਕਿ ਗ਼ਾਨ। ਠਾਂਢੀ ਰਹੈਂ ਅਠਾਰਹਿੰ ਸਿੱਧਾਂ ਆਇਸੁ ਮਾਨਹਿੰ ਜੋਰਭਿ ਪਾਨ।ਸ਼ਕਭਿ ਬਿਸਾਲ ਪਾਇ ਸੰਭਿ ਬਿਧਿ ਕੀ ਨਹਿੰ ਨ ਜਨਾਵਹਿੰ, ਅਪਰ ਸਮਾਨ। ਐਸੇ ਸਿੱਖ ਹਜ਼ਾਰਹੁੰ ਗੁਰ ਕੇ ਦਿਵਸ ਪੁਰਬ[1] ਕੇ ਦਰਸ਼ਹਿੰ ਆਨਿ॥੪॥ ਕੁੱਕੋ ਨਾਮ ਹੁਤੋ ਸਿਖ ਗੁਰ ਕੋ ਪਠਨ ਸ਼ੂਵਨ ਮਹਿੰ ਪ੍ਰੇਮ ਮਹਾਨ।ਤਿਹ ਸੁਤ ਨਾਮ ਅਨੰਤਾ ਜਾਨਹੁ ਗੁਰਸੇਵਾ ਮਹਿੰ ਰਹਿ ਸਵਧਾਨ। ਸੁਪਕਾਰ ਕਹਿ[2] 'ਦੇਗਥਾਨ ਢਿਗ ਗਹਿ ਗੁਲੇਲ ਹਤਿ ਬਾਇਸ ਤਾਨਿ[3]। ਨਿਕਟਿ ਨ ਦੇਨ ਦੇਹੁ, ਗਨ ਆਵਤਿ[4], ਇਸੀ ਕਾਜ ਪਰ ਰਹੁ, ਸਿਖ ਮਾਨਿ[5]॥ ੫॥ ਕ੍ਰੁਧ ਚ੍ਹੈਨ[6]ਪਿਖਿ ਬਾਇਸੁ ਆਧੇ,ਗਹਿ ਗੁਲੇਲ ਤਿਹ ਦਧੋ ਛਰਾਇਪੁਨ ਆਵਤਿ, ਹਟਕਾਵਤਿ ਪੁਨ ਪੁਨ,ਜਥਿ।ਚਤ ਲਖਨੋ–ਨਹੀਂ ਇਹੁ ਜਾਇ–।ਤਾਨ ਗੁਲੇਲਾ ਫਰ ਮਹਿੰ ਮਾਰਨੋ[7] ਲੰਗਰਾ ਭਯੋ ਕਾਗ ਦੁਖ ਪਾਇ।ਭੋਜਨ ਕਰਨਿ ਗੁਰੂ ਤਬਿ ਪਹੁੰਚੇ ਮਨ ਭਾਵਤਿ ਅਚਿ ਕੈ ਤ੍ਰਿਪਤਾਇ॥ ੬॥ ਗਨ ਕਾਗਨਿ ਕੋ ਟੁਕਰਾ ਪਾਏ ਤਤਛਿਨ ਮਿਲੈ ਖਾਇ ਸਮੁਦਾਇ।ਤਿਨ ਮਹਿੰ ਲੰਗਰਾ ਦੁਖ ਤੇ ਬਿਚਰਤਿ, ਪਿਖਿ ਕ੍ਰਿਪਾਲ ਇਮ ਸ੍ਰਾਪ ਅਲਾਇ। 'ਜਾਇ ਰਸਾਤਲ[8], ਕਿਨ ਇਹ ਮਾਰਨੋ'ਤਬਿ ਬਾਇਸੁ ਕੀ ਪੀਰ ਨ ਸਾਇ।ਸੁਨਤਿ ਅਨੰਤਾ ਚਿੰਤ ਅਨੰਤਾ[9] ਜਾਇ ਪਿਤਾ ਸੋਂ ਕਹੀਂ ਸੁਨਾਇ॥ ੭॥ ਸੁਤ ਪਿਤ ਜੁਗ ਮਨ ਮਹਿੰ ਬਿਸਮਾਏ ਚਿੰਤਾ ਦੁਖਤਿ ਸ਼ੋਕ ਤੇ ਦੀਨਿ। ਦੁਰਬਲ ਭਯੋ ਅਨੰਤਾ ਅਤਿ ਸ਼ੈ,ਕੁੱਕੋ ਦੇਖਿਦੇਖਿ ਨਿਤ ਛੀਨ[10]। ਬਿਨੈ ਕਰੀ ਬਹੁ ਸਿੱਖਨਿ ਆਰੈ।'ਬਖ਼ਸ਼ਾਵਹੁ ਮਮ ਸੁਤ ਸੁਖ ਹੀਨ'।ਤਿਨਹੁੰ ਕਹਜੋ 'ਬਿਧੀਏ ਢਿਗ ਗਮਨਹੁ,ਉਪਕਾਰੀ,ਗੁਰ ਨਿਕਟਿ ਪ੍ਰਬੀਨ'॥ ੮॥ ਸੁਨਤਿ ਜਾਇ ਤਿਸ ਕੇ ਪਗ ਪਕਰੇ ਭਾਖਜੋ ਸਕਲ ਪ੍ਰਸੰਗ ਸੁਨਾਇ। 'ਗੁਰ ਬਚ ਕਹਜੋ ਰਸਾਤਲ ਜਾਵਹਿ, ਇਹ ਬਖ਼ਸ਼ਾਵਹੁ ਜਤਨ ਉਪਾਇ। ਸ਼ਰਨ ਪਰੇ ਨਹਿੰ ਅਪਰ ਸਹਾਇਕ ਤੁਮ ਬਿਨ ਹਮ ਕੋ ਥਾਇੰ ਨ ਕਾਇ'। ਬਿਨੈ ਸੁਨੀ ਕਰੁਨਾ ਕਰਿ ਬਿਧੀਏ ਕਹਜੋ ਕਿ 'ਚਿੰਤਾ ਦੇਹੁ ਗਵਾਇ॥ ੯॥

---

[1]ਮਸਯਾ ਆਦਿਕ। [2]ਰਸੋਈਏ ਨੇ ਉਸਨੂੰ ਕਿਹਾ ਹੋਇਆ ਸੀ। [3]ਕਾਵਾਂ ਨੂੰ ਮਾਰ। [4]ਬਹੁਤੇ (ਕਾਂ) ਅੰਦਰ ਹਨ। [5]ਸਿੱਖਿਆ ਮੰਨਕੇ। [6]ਗੁੱਸਿਆ ਹੋਇਆ ਆਟਾ। [7]ਖਿੱਚਕੇ (ਕਮਾਨ) ਗੁਲੇਲਾ (ਕਾਂ ਨੂੰ) ਬਾਣ ਵਿਚ (ਯਾ ਸਾਹਮਣੇ ਕਰਕੇ) ਮਾਰਿਆ। [ਹਿੰ ਫਰ=ਸਾਹਮਣੇ। ਫਾ, ਫਰ=ਖੰਭ, ਖੰਭ ਵਾਲਾ ਬਾਣ]। [8]ਥਰੜਾਂ ਨੂੰ। [9]ਟੁਣਕੇ ਅਨੰਤਾ ਬਹੁਤਾ ਹੀ ਚਿੰਤਾਕੁਲ ਹੁੰਦਾ ਹੈ। [10]ਲਿੱਸਾ (ਯਾ ਢੁਰਦਾ) ਹੁੰਦਾ ਜਾਵੇ।

ਜਸੋਂ ਕਹੋਂ ਮੈਂ ਬਖ਼ਸ਼ਾਵਨ ਕਰਿ ਹੌਂ ਸਮਾਂ ਕਹਨਿ ਕੋ ਜਬਿ ਬਨ ਜਾਇ'।
ਇਮ ਕਹਿ ਗੁਰ ਸਮੀਪ ਤਬਿ ਗਮਨਜੋ ਸੁਤ ਪਿਤ ਸੁਨਤਿ ਰਹੇ ਹਰਖਾਇ।
ਸਤਿਗੁਰ ਚਢੈ ਅਖੇਰ ਕਰਨਿ ਕੋ ਚਲਜੋ ਸੰਗ ਹਯ ਜ਼ੀਨ ਪਵਾਇ*।
ਬਹਿਰੀ, ਬਾਜ, ਕੁਹੀ, ਬਹੁ ਸ਼ਿਕਰੇ, ਚੀਤੇ ਬਲੀ, ਸ੍ਵਾਨ ਸਮੁਦਾਇ॥੨੦॥
ਬਨ ਬਿਚਰਤਿ ਬਨ ਜੀਵਨ ਘਾਵਤਿ ਕਰੈ ਮੁਕਤਿ ਜੇ ਨਿਜ ਕਰ ਘਾਇ।
ਹਟਿ ਕਰਿ ਟਿਕੇ ਆਨ ਕਰਿ ਸਤਿਗੁਰ ਛੋਟੇ ਮੀਰ ਗ੍ਰਾਮ ਨਿਕਟਾਇ।
ਬਿਧੀ ਚੰਦ ਅਵਕਾਸ਼ ਬਿਲੋਕਜੋ ਸਿਖ ਸੁਤ ਕੀ[1] ਸਭਿ ਗਾਥ ਸੁਨਾਇ। 'ਦੇਹੁ
ਰਸਾਤਲ ਮੋਹਿ ਪ੍ਰਭੂ! ਅਬਿ ਸਿਸ ਅਪਰਾਧ ਛਿਮਹੁ ਸੁਖਦਾਇ' ॥ ੨੧ ॥
ਕਹਜੋ ਗੁਰੂ 'ਸਿਸ ਕੋ ਨ ਰਸਾਤਲ, ਤੂੰ ਮਮ ਪ੍ਰਿਯ ਹੈਂ ਅਨੰਦ ਬਿਸਾਲ।
ਛੋਟਾ ਮੀਰ ਰਸਾਤਲ ਪਹੁੰਚੈ ਜਹਾਂ ਬਸਹਿੰ ਨਰ ਕੁਟਿਲ ਕੁਚਾਲ†'। ਇਮ
ਕਹਿ ਸਿਖ ਸੁਤ ਬਖਸ਼ਨ ਕੀਨਸਿ ਝਖੋ ਗ੍ਰਾਮ ਕੋ ਸ਼੍ਰਾਪ ਕੁਚਾਲ। ਚਢਿ
ਆਏ ਕਰਤਾਰਪੁਰੇ ਪੁਨਿ ਬੈਠੇ ਸੰਧਜ਼ਾ ਸਮੈਂ ਕ੍ਰਿਪਾਲ ॥ ੨੨ ॥ ਬਿਧੀਚੰਦ
ਸੋਂ ਪਿਤ ਸੁਤ ਦੋਨਹੁੰ ਆਇ ਬੰਦਨਾ ਪਦ ਪਰ ਕੀਨਿ। ਦਯਾ ਸਿੰਧੁ ਚਰਨਾਂ-
ਮਿਤ੍ਰ ਦੀਨੋ ਸਿਖ ਸੁਤ ਪਾਨ ਕਰਜੋ ਦੁਖ ਹੀਨ। ਤਨ ਮਨ ਸੰਕਰ
ਸਕਲ ਨਾਸ਼ ਕਰਿ ਪ੍ਰਥਮ ਸਮਾਨ ਭਯੋ ਪਲ‡ ਪੀਨ[2]। ਇਮ ਸਤਿਗੁਰ
ਕੁਛ ਦਿਵਸ ਬਿਤਾਏ ਸਦਾ ਸਹਾਈ ਸਿੱਖਨਹਿ ਦੀਨ॥੨੩॥ਮਾਸ ਅਸਾਢ
ਪ੍ਰਵਿਰਤਜੋ ਜਗ ਮਹਿੰ ਇਕ ਦਿਨ ਸ਼੍ਰੀ ਪ੍ਰਭੂ ਚਢੇ ਸ਼ਿਕਾਰ। ਬਰਣ ਸੁਪੈਦ
ਤੁਰੰਗਮ ਕੋ ਸ਼ੁਭ ਜਿਮ ਰਵਿ ਬਾਹਨ[3] ਸੁਭਤਿ ਉਦਾਰ। ਜਾਮਾ ਗਰ
ਅਭਿਰਾਮ ਝੀਨ ਬਹੁ ਸੂਖਮ ਸੂਤ ਦਿਪਹਿ ਤਨ ਚਾਰੁ। ਸਿਰ ਉਸ਼ਨੀਕ[4]
ਨੀਕ ਬਿਧਿ ਬੰਧਨ ਹੀਰੇ ਸ੍ਵੇਤ ਜਿਗਾ ਦੁਤਿਕਾਰ ॥ ੨੪ ॥ ਮੁਕਤਾ ਗੋਲ
ਮੋਲ ਬਹੁ ਜਿਨ ਕੋ ਉੱਜਲ ਮਾਲਾ ਦਿਪਤਿ ਬਿਸਾਲ। ਬਾਜ਼ ਸੁਪੈਦ
ਹਾਥ ਪਰ ਬੈਠਜੋ ਮਨਹੁੰ ਮਾਨਸਰ ਆਇ ਮਰਾਲ[5]। ਚੰਦ, ਕੁੰਦ, ਮਨਿੰਦ,

---

[1]ਸਿੱਖ ਦੇ ਪੁੱਤ੍ਰ ਦੀ। [2]ਮਾਸ ਮੋਟਾ ਹੋ ਗਿਆ। [3]ਤੁਰਜ ਦਾ (ਚਿੱਟਾ) ਘੋੜਾ। [4]ਦਸਤਾਰ।
[5]ਮਾਨਸਰੋਵਰ ਤੋਂ ਹੰਸ ਆਇਆ ਹੈ।

*ਪਾਃ—ਉਪਾਇ।

†ਇਥੇ ਅਨੰਤੇ ਦੀ ਬਾਵੇਂ ਛੋਟੇ ਮੀਰ ਨੂੰ ਅਕਾਰਣ ਰਸਾਤਲ ਜਾਣ ਦਾ ਸ਼੍ਰਾਪ ਨਹੀਂ ਹੈ, ਅਸਲੀਅਤ ਦੱਸੀ ਹੈ ਕਿ ਛੋਟ ਮੀਰ ਦੇ ਰਸਾਤਲ ਜਾਣ ਦੇ ਸਾਮਾਨ ਉਸ ਵਿਚ ਮੌਜੂਦ ਹਨ, ਕਿਉਂਕਿ ਉਸ ਵਿਚ ਪਾਪੀ ਤੇ ਕੁਟਿਲ ਲੋਕ ਵਸਦੇ ਹਨ ਜੋ ਰਸਾਤਲ ਦੇ ਅਧਿਕਾਰੀ ਹਨ। ‡ਪਾਃ—ਬਲ।

ਸੁਧਾ ਨਹਿੰ ਸਜਤਿ ਸ੍ਵੇਤਤਾ ਇਸ ਬਿਧਿ ਨਾਲ[1]। ਸ਼੍ਰੀ ਗੁਰਦਿੱਤਾ ਅੱਗੂ ਸਿਧਾਵਤਿ ਬਿਧੀਚੰਦ ਗੁਰ ਪਾਛੈ ਚਾਲਿ ॥ ੧੫ ॥ ਬੰਕੇ ਬੀਰ ਬ੍ਰਿੰਦ ਬਲ-ਵੰਤੇ ਬਾਹੁ ਬਿਸਾਲ ਚਵੈ ਬਾਜ਼ੀਨਿ[2]ਬਾਨ ਕਮਾਨ ਤੁਫੰਗ ਸੰਭਾਰਤਿ ਪੀਛੈ ਗਮਹਿੰ ਬੀਰ ਰਸ ਭੀਨ । ਸ਼੍ਰੀ ਹਰਿ ਗੋਵਿੰਦ ਬਾਗ ਗਹੀ ਕਰ, ਸੁੰਦਰ ਸ਼ੁਭਤਿ ਤੁਰੰਗਮ ਪੀਨ। ਜਨੁ ਐਰਾਵਤ ਬਤਸ[3], ਚਪਲ ਅਤਿ, ਚਲਤਿ ਚਾਲ ਚੋਰਤਿ ਚਿਤ ਚੀਨ ॥੧੬॥ ਮਨਹੁੰ ਦੁਗਧ ਕੋ ਉਦਧਿ ਮਥਨ ਕਰਿ ਸਾਰ ਸ੍ਵੇਤਤਾ ਲਈ ਨਿਕਸਿ[4]। ਕਮਲਾਸਨ ਇਕ ਚਿਤ ਹੁਇ ਸਿਰਜਨੋ ਅੰਗ ਅੰਗ ਕਰਿ ਕੈ ਨਿਰਜਾਸ। ਮਨਹੁੰ ਕਾਮ ਕਾਰੀਗਰ ਕਰ ਸੋਂ ਆਕ੍ਰਿਤ-ਕਰੀ[5], ਰਹੀ ਸੁ ਪ੍ਰਕਾਸ਼। ਕਿਧੌਂ ਤੁਰੰਗਮ ਰਚਿ ਕਰਿ ਤਨ ਸਭਿ ਲੇਪਨ ਕੀਨਿ ਸੁਧਾ ਪੁਨ ਤਾਸ[6]**॥੧੭॥ਅੱਗੂ ਨਾਸਕਾ ਤੀਖਨ ਸੁੰਦਰ ਊਚੀ ਗ੍ਰੀਵ ਚਲਤਿ ਬਲ ਸੰਗ। ਦੋਨ ਸ਼੍ਰੋਨ ਲਘੁ ਤੀਖਨ ਊਚੇ[7], ਰੁਚਿਰ ਬਿਲੋਚਨ ਕੁਛਕੁ ਉਤੰਗ। ਕਰਤਿ ਕੁੰਡਲੀ ਅਗਲੇ ਪਾਇਨਿ ਜਥਾ ਜੋਗ ਜਿਸ ਕੇ ਸਰਬੰਗ। ਸਟਕਾਰੀ ਲਾਂਗੁਲ[8] ਬਹੁ ਫੇਰਤਿ, ਮਨ ਸੋਂ ਲੀਨ ਹੋਤਿ ਇਕ ਰੰਗ[9] ॥੧੮॥ ਰਹਨੋ ਜਾਮ ਦਿਨ ਗਮਨਤਿ ਇਸ ਬਿਧਿ ਦੋਇ ਸਿੱਖ ਆਏ ਅਗੁਵਾਇ।ਪਹੁੰਚਿ ਅਗੋਰੇ ਕਰਿ ਪਗ ਬੰਦਨ,ਪਿਖਿ ਸਤਿਗੁਰ ਠਾਢੇ ਤਿਸ ਥਾਇੰ। ਬੂਝਨ ਕਰੀ 'ਕਹਾਂ ਤੇ ਤੁਮ ਹੋ ? ਕਜ਼ਾ ਤੁਮ ਕਾਜ ਕਰਤਿ ਸਭਿ ਭਾਇ ? ਕਿਤ ਕੋ ਗਮਨੇ?ਕਜ਼ਾ ਚਿਤ ਇੱਛਾ?' ਸੁਨਿ ਦੋਇਨ ਮੁਖ ਬਾਕ ਅਲਾਇ ॥੧੯॥ 'ਕਰਤਿ ਚਿਤੇਰੇ ਕੀ ਕ੍ਰਿਤ ਸੁੰਦਰ ਜਾਤਿ ਹਮਾਰੀ ਲਖਹੁ ਤਿਖਾਨ। ਰਾਵਰ ਕੋ ਦਰਸ਼ਨ ਹਿਤ ਆਏ, ਦਿਵਸ ਬਹੁਤ ਕੀ ਚਾਹ ਮਹਾਨ । ਉਚਿਤ ਹਮਾਰੇ ਕ੍ਰਿੰਤ ਆਪ ਕੀ, ਸੋਪਿ ਕਰਹਿੰ ਹਮ ਇੱਛਾ ਠਾਨਿ'। ਸਤਿਗੁਰ ਦਈ ਨ ਤਬਿ ਕੁਛ ਆਇਸੁ ਬਿਧੀਚੰਦ ਨੇ ਮਨ ਕੀ ਜਾਨਿ॥੨੦॥ਕਹਤਿ ਭਯੋ[10]ਅਬਿ ਪੋਸ਼ਿਸ਼ ਜੈਸੀ ਬਾਜ਼ੀ ਬਾਜ਼ ਸਮੇਤ ਸੁਹਾਇ।

---

[1]ਚੰਦ੍ਰਮਾਂ, ਅਰਤਬਾਨ ਦਾ ਦੁੱਲ ਤੇ ਅੰਮ੍ਰਿਤ (ਕੀ ਦੁੱਲ) ਨਹੀਂ, ਇਸਤ੍ਰ੍ਹਾਂ ਨਾਲ ਮੁਫੇਦੀ ਸਜ ਰਹੀ ਹੈ। [2]ਘੋੜਿਆਂ ਤੇ। [3]ਐਰਾਵਤ (ਹਾਥੀ) ਦਾ ਬੱਚਾ। [4]ਮਾਨੋਂ ਦੁੱਧ ਦਾ ਸਮੁੰਦਰ ਰਿੜਕਕੇ ਉੱਜਲਤਾ ਰੂਪ ਸਾਰ ਕੱਢ ਲਿਆ ਹੈ। [5]ਮੂਰਤੀ ਘਾਨ ਕੀਤੀ। [6]ਤਿਸ (ਉਤੇ) ਅੰਮ੍ਰਿਤ ਦਾ ਲੇਪਨ ਕੀਤਾ ਹੈ। [7]ਦੋਵੇਂ ਕੰਨ ਛੋਟੇ ਤੇ ਤਿੱਖੇ ਉੱਚੇ ਹਨ। [8]ਪਲਮਦੀ ਪੂਛ। [9]ਇਕ ਰੰਗ ਹੋਕੇ ਮਨ ਨਾਲ ਲੀਨ ਹੁੰਦਾ ਹੈ ਭਾਵ ਮਨ ਅਨੁਸਾਰੀ ਰਹਿੰਦਾ ਹੈ।

*ਸ੍ਵੇਤਤਾ ਦੇ ਰੂਪਕਖੰਨ੍ਡ ਵਿਚ ਕਵੀ ਜੀ ਨੇ ਕਮਾਲ ਕੀਤਾ ਹੈ।

ਸ਼ਸਤ੍ਰ ਸਹਿਤ ਇਹ ਮੂਰਤਿ ਸੁੰਦਰ ਮੋ ਕਹੁ ਲਿਖਿ ਦੀਜਹਿ ਸੁਖ ਪਾਇ।
ਕਰਹੁ ਸੁਫਲ ਅਪਨੀ ਸਭਿ ਵਿੱਦਯਾ ਹਾਥ ਬਿਲੋਚਨ ਕੋ ਸਹਲਾਇ।
ਨਖ ਸ਼ਿਖ ਲੌ ਚਿੱਤ੍ਰਤਿ ਕਰਿ ਆਛੇ ਇਹੁ ਉਪਕਾਰ ਕਰਹੁ ਮਨ
ਲਾਇ'॥ ੨੧॥ ਸੁਨਸੋ ਨਕਾਸ਼ ਭਨਸੋ ਜੁਤਿ ਬਿਨਤੀ 'ਸ਼ੇਸ਼ ਗਨੇਸ਼
ਸਾਰਦਾ ਮਾਇ। ਪਾਰ ਨ ਪਾਇ ਸਕਹਿੰ ਜਿਨ ਕੇਰਾ ਸੋ ਮਮ ਪਾਸ ਲਿਖੇ
ਕਿਮ ਜਾਇੰ। ਨਿਸ਼ਚੇ ਸੁਨੀ ਬਾਤ ਇਕ ਐਸੇ:-ਗੁਰ, ਕੈ ਗੁਰ ਸਿੱਖ ਸਿੰਧੁ
ਤਰਾਇੰ। ਕਰਹਿੰ ਕ੍ਰਿਪਾ ਤੌ ਮੈਂ ਲਿਖਿ ਸਕਿਹੌਂ, ਅਲਪ ਜੀਵ ਕੇ ਬਨਹਿੰ
ਸਹਾਇ॥ ੨੨॥ ਕਰਹੁ ਕ੍ਰਿਪਾ ਤਬਿ ਲਿਖਹਿ ਪੁੱਤ੍ਰ ਮਮ' ਬਿਧੀਚੰਦ ਤਿਹ
ਨਿਕਟਿ ਬੁਲਾਇ। 'ਹੇ ਸੁਤ ! ਲਿਖਹੁ ਸਹਾਇ ਗੁਰੂ ਨਿਤ ਪੁਰਹੁ ਕਾਮਨਾ
ਮਮ ਹਿਤ ਲਾਇ'।ਮਾਨਿ ਬਚਨ ਦੋਨਹੁ ਤਹਿੰ ਬੈਠੇ ਲਿਖਨ ਲਗੈ ਮਨਪ੍ਰੇਮ
ਉਪਾਇ। ਨਖ ਸ਼ਿਖ ਲੌ ਮੂਰਤਿ ਗੁਰ ਹਯ ਕੀ ਸ਼ਸਤ੍ਰ ਬਸਤ੍ਰ ਜੁਤਿ ਜਥਾ
ਸੁਹਾਇ ॥੨੩॥ ਸ਼੍ਰੀ ਸਤਿਗੁਰੂ ਅਖੇਰ ਗਏ ਬਨ ਜੀਵ ਅਨਿਕ ਕੋ ਮੁਕਤੀ
ਦੀਨਿ। ਤੁਰੰਗ ਪਲਾਇ ਫੈਦਾਇ ਚਲਾਇ ਸੁ ਰਿਦੈ ਅਨੰਦਤਿ ਅਧਿਕ
ਪ੍ਰਬੀਨ। ਦਿਨ ਲਘੁ ਰਹਸੋ ਜਾਨਿ ਹਟਿ ਆਏ ਸੰਗ ਬਾਹਨੀ ਸਗਰੀ
ਲੀਨ। ਸਿੱਖ ਜਲੰਧਰ ਤੇ ਇਕ ਆਯੋ ਹਾਥ ਜੋਰਿ ਤਿਨ ਬਿਨਤੀ ਕੀਨਿ॥
੨੪॥'ਸ਼੍ਰੀ ਪ੍ਰਭੁ ! ਮਹਾਰਾਜ ਗੁਰ ਸੁਨੀਯਹਿ,ਸੈਨ। ਆਨ ਪਰੀ ਸਮੁਦਾਇ।
ਨਗਰ ਜਲੰਧਰ ਕੇ ਚਹੁੰਗਿਰਦੇ, ਦਿਢ ਸਮਾਜ ਹਿਤ ਜੰਗ ਬਨਾਇ।
ਪੈਂਦਖਾਨ ਭੀ ਅਹੈ ਇਨਹੁ ਸੰਗ,ਕੌਕੋਕਹੈ:-ਇਹੀ ਦਲ ਲਜਾਇ-।ਭੇਤ
ਨ ਦੇਤਿ ਕਪਟ ਕਿਯ ਚਾਹਤਿ ਸੁਨ ਮੈਂ ਸੁਧ ਹਿਤ ਪਹੁੰਚਸੋ ਧਾਇ'॥੨੫॥
ਸੁਨਿ ਕਰਿ ਸਤਿਗੁਰੁ ਕਹਸੋ'ਧੀਰ ਧਰਿ ਚਿੰਤਾ ਕਰਹੁ ਨਹੀਂ ਚਿਤ ਕੋਇ।
ਚਢਿ ਆਵਹਿ, ਜਮ ਸਦਨ ਸਿਧਾਵਹਿ, ਨਹਿੰ ਥਿਰਤਾ ਪਾਵਹਿ ਜਗ
ਸੋਇ।ਸ਼੍ਰੀ ਗੁਰ ਨਾਨਕ ਭਲੀ ਕਰਹਿ ਸਭਿ,ਬਿਘਨ ਅਨੇਕਨਿ ਤਤਛਿਨ
ਖੋਇ'। ਇਮ ਬੋਲਤਿ ਚਲਿ ਉਤਰੇ ਆਇ ਸੁ ਬਾਗ ਬਿਖੈ ਤਰੁਵਰ
ਬਹੁ ਜੋਇ ॥੨੬॥ ਭਯੋ ਫਰਸ਼ ਬੈਠੇ ਗੁਰ ਤਿਹ ਛਿਨ, ਸੋ ਨਕਾਸ਼ ਮੂਰਤਿ
ਲਿਖ ਲਜਾਇ। ਬਿਧੀਚੰਦ ਕੋ ਕੀਨਿ ਦਿਖਾਵਨ ਦੇਖਤਿ ਰਹਸੋ ਰਿਦੈ
ਹਰਖਾਇ। ਤਿਨ ਤੇ ਲੈ ਗੁਰ ਅੱਗੂ ਧਰੀ ਜਬਿ ਅਵਿਲੋਕਤਿ ਸ਼੍ਰੀ ਮੁਖ
ਮੁਸਕਾਇ। ਲਿਖਸੋ ਤੁਰੰਗ ਨਖ ਸ਼ਿਖ ਲੌ ਸੁੰਦਰ ਭਏ ਪ੍ਰਸੰਨ ਸੁ ਬਚਨ
ਅਲਾਇ ॥੨੭॥ 'ਆਛੀ ਕਰੀ ਹਰੀ ਭਵ ਪੀਰਾ,ਕਸੋਂ ਨ ਲਿਖਹੁ,ਦੇਖਿ ਹੋ

ਬੁਧਿਵਾਨ[੧]। ਪਿਤਾ ਪੁੱਤ੍ਰ ਸੁਨਿ ਮੋਦ ਉਪੰਨਾ ਜਨਮ ਮਰਨ ਕੋ ਦੁਖ ਭਾਹਾਨ। ਬਾਰ ਬਾਰ ਬੰਦਤਿ ਪਗ ਪੰਕਜ ਭਏ ਨਿਹਾਲ ਪ੍ਰੇਮ ਕੋ ਠਾਨਿ।ਸ਼੍ਰੀ ਸਤਿਗੁਰ ਅਵਿਲੋਕਨ ਕਰਿਕੈ ਬਿਧੀਚੰਦ ਕੇ ਦੀਨਸਿ ਪਾਨ ॥ ੨੮ ॥ ਲੈ ਗੁਰ ਬਖਸ਼ਿਸ਼ ਨਿਜ ਸਿਰ ਪੁਰ ਧਰਿ ਅਦਬ ਸਾਥ ਢਿਗ ਰਾਖਨਿ ਕੀਨਿ। ਅਬਿਲੋ ਤਿਸ ਕੀ ਕੁਲ ਜੋ ਉਪਜੈ ਤਿਨ ਕੋ ਢਿਗ ਸੁੰਦਰ ਸੋ ਚੀਨਿ[੨]*। ਦਰਸ਼ਨ ਕਰਿ ਮਨ ਬਾਂਛਤਿ ਪਾਵਹਿ ਆਕ੍ਰਿਤ ਜਾਨੀ ਜਾਇ ਪ੍ਰਬੀਨ।ਦੈਬੋ ਲਗਜੋ ਚਿਤੌਰਨਿ ਕੋ ਧਨ, ਭਏ ਦੀਨ ਮਨ ਤਿਨਹੁੰ ਨ ਲੀਨ ॥ ੨੯ ॥ ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਧੀਰਜ ਸਹਿਤ ਬਿਲੰਦ। ਕਰਤਿ ਬਿਲਾਸ ਅਨੇਕ ਬਿਧਿ ਸੰਕਟ ਦਾਸ ਨਿਕੰਦ ॥ ੩੦ ॥ ਉਠੇ ਬਾਜ਼ ਤੇ ਸਤਿਗੁਰੂ ਪਹੁੰਚੇ ਮੰਦਿਰ ਜਾਇ।ਖਾਨ ਪਾਨ ਕਰਿ ਜਥਾ ਰੁਚਿ ਸੁਪਤਿ ਭਏ ਸੁਖ ਪਾਇ ॥ ੩੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਸ਼੍ਰੀ ਗੁਰ' ਪ੍ਰਸੰਗ ਵਰਨਨੰ ਨਾਮ ਪੋਡਸਮੋ ਅੰਸੂ ॥ ੧੬ ॥

੧੭. [ਏਜਾ ਅਨਵਰ ਤੁਤ]।

ਦੋਹਰਾ ॥ ਦਿਵਸ ਆਗਲੇ ਸਤਿਗੁਰੂ ਬੈਠੇ ਲਾਇ ਦਿਵਾਨ। ਪਠਨੋ ਹੁਤੋ ਖੋਜਾਨਵਰ[੩] ਸੂਬੇ ਕਾਲੇ ਖਾਨ ॥ ੧ ॥ ਚੌਪਈ ॥ ਪੂਰਬ ਕਈ ਬਾਰ ਸੋ ਆਵਾ। ਕਹਿ ਵਜ਼ੀਰਖਾਂ ਜਬਹਿ ਪਠਾਵਾ। ਗੁਰੂ ਕੇ ਸੰਗ ਮਿਲਨੋ ਬਹੁਬਾਰੀ। ਯਾਂਤੇ ਭੇਜਨੋ ਜਾਨਿ ਚਿਨਾਰੀ ॥ ੨ ॥ ਨਗਰ ਜਲੰਧਰ ਕੋ ਤਜਿ ਆਯੋ। ਸ਼੍ਰੀ ਕਰਤਾਰ ਪੁਰਾ ਨਿਯਰਾਯੋ। ਤਿਹ ਛਿਨ ਮਨ ਮਹਿੰ ਕਪਟ ਬਿਚਾਰਾ। –ਅਬਿ ਮੈਂ ਪਰਖੋਂ ਕਰਿ ਨਿਰਧਾਰਾ॥੩॥ਸ਼੍ਰੀ ਨਾਨਕ ਅਵਤਾਰ ਕਿ ਨਾਂਹੀ। ਕਰਾਮਾਤ ਕਾਮਲਧਰਿ ਮਾਂਹੀ[੪]। ਪ੍ਰਥਮ ਆਵਤੋ ਮਸਲਤ ਕਰਨੇ। ਅਬਿ ਕੈ ਗੁਰੂ ਪ੍ਰਾਨ ਹਮ ਹਰਨੇ–॥ ੪ ॥ ਇਮ ਬਿਚਾਰ ਕਰਿ ਦੁਇ ਦੀਨਾਰ। ਦੋਨਹੁੰ ਹਾਥਨਿ ਪਰ ਤਬਿ ਧਾਰਿਤਰੋ ਹਾਥ ਕਰਿ ਏਕ ਛਪਾਈ।ਇਕ ਕਰ ਉਪਰ ਦੇਹਿ ਦਿਖਾਈ ॥ ੫ ॥–ਜੋ ਅਜਮਤ, ਲੇਂ ਦੋਨਹੁੰ ਜਾਨ। ਅਪਨੀ ਭੇਟ ਧਰਾਇ ਬਖਾਨਿ[੫]–। ਸਭਾ ਬਿਖੈ ਜਹਿੰ ਬੈਠੇ ਸੁਨੇ। ਪਹੁੰਚਨੋ ਗੀਦੀ

---

[੧]ਦ੍ਰਯੀਵਾਨ ਦਿਖਾਈ ਦਿੰਦੇ ਹੋ। [੨]ਵੇਖੀਦੀ ਹੈ। [੩]ਖੁਰਤੀ। [੪]ਖੋਜਾ ਅਨਵਰ। [੫]ਕਰਾਮਾਤ ਧਾਰਨ ਵਿਚ ਕਾਮਲ ਹਨ (ਕਿ ਨਹੀਂ)। [੫]ਆਪਣੀ ਭੇਟ ਧਰਾ ਲੈਣਗੇ ਕਹਿਕੇ।

*ਦਸੀਦਾ ਹੈ ਕਿ ਮੂਲਤ ਅਜੇ ਤਕ ਸਿਖ ਦਿੜ (ਮਾਝੇ) ਵਿਚ ਭਾਈ ਬਿਧੀਚੰਦ ਜੀ ਦੇ ਅਸਥਾਨ ਪਰ ਹੈ, ਪਰ ਵੇਖਣ ਤੇ ਸਹੀ ਕਰਨੇ ਦਾ ਅਵਕਾਸ਼ ਨਹੀ ਹੋਇਆ, ਗੱਦੀ ਬੀ ਬਿਧੀਚੰਦ ਜੀ ਦੀ ਚਲਦੀ ਹੈ।

ਭਰਕਤਿ ਘਨੋ॥੬॥ਉਤਰਿ ਤੁਰੰਗ ਤੇ ਗਯੋ ਅਗਾਰੀ।ਤਿਮ ਦੀਨਾਰ ਹਾਥ ਪਰ ਧਾਰੀ। ਜਬਿ ਸਤਿਗੁਰੁ ਕੋ ਨਜ਼ਰ ਦਿਖਾਈ।ਕੀਨਿ ਬਿਲੋਕਨ ਭੁਨਸੋ ਸੁਨਾਈ ॥ ੭ ॥ 'ਆਵਹੁ ਖਾਨ ! ਸੁਮਤਿ ਬਿਪਰੀਤੀ । ਕਰੀ ਪ੍ਰਥਮ ਤੇ ਅਪਰ ਅਨੀਤੀ'। ਕਹੇ 'ਸੁ ਅਬਿ ਲੌ ਪਹੁੰਚਸੋ ਆਇ ਨ । ਕਹਾਂ ਕੁਮਤਿ ਕਿਧ, ਦੇਹੁ ਬਤਾਵਨ[1]॥੮॥ ਸੁਨਿ ਗੁਰ ਉਚਰਸੋ,[2]ਜਬਿ ਜੁਗ ਫੂਟੈਂ। ਤਿਸ ਕੋ ਸ਼ੱਤ੍ਰੂ ਤੁਰਤ ਹੀ ਕੂਟੈਂ । ਘਰ ਲਗਿ ਜਾਨਿ ਨ ਦੇਹਿ ਸੁਜਾਨ।ਪਹੁੰਚਹਿ ਤੁਰਤ ਕਰਹਿ ਤਿਸ ਹਾਨ[3] ॥ ੯ ॥ [4]ਧਾਂਤੇ ਤੁਮ ਕੋ ਭਯੋ ਕੁਸੈਨ । ਮੁਸ਼ਕਲ ਮਹਾਂ ਪਹੁੰਚਿਬੋ ਭੈਨ[5]।ਸ਼੍ਰੀ ਗੁਰਨਾਨਕ ਕੋ ਘਰ ਅਗਮ[6]।ਇਹਾਂ ਨ ਚਲਹਿ ਸ਼ੱਤ੍ਰੂ ਕੋ ਛਦਮ[7] ॥ ੧੦ ॥ ਕਰਾਮਾਤ ਕਾਮਲ ਬੱਖਸ਼ਾਤੀ[8]।ਤਿਸ ਕੋ ਦੇਨਿ ਕਹਿਓ ਸੱਖਸ਼ਾਤੀ[9] । ਜੋ ਗੀਦੀ ਚਿਤ ਚਾਹਹਿ ਕੋਇ[10] । ਜਲ ਕਨ ਉਦਧਿ ਨ ਘਾਟੋ ਹੋਇ[11]' ॥ ੧੧ ॥ ਤੁਰਕ ਸੁਨਤਿ ਮਨ ਮੈਂ ਬਿਸਮਾਯੋ। ਛਿਮਾ ਹੇਤੁ ਕਰ ਜੋਰਿ ਅਲਾਯੋ। 'ਧੰਨ ! ਧੰਨ ! ਪੂਰਨ ਗੁਰ ਅਹੋ । ਸਭਿ ਘਟਿ ਘਟਿ ਕੀ ਜਾਨਤਿ ਅਹੋ ॥੧੨॥ ਹੁਈ ਸੁ ਬਿਤੀ ਛਿਮਹੁ ਅਪਰਾਧੂ । ਸਰਲ ਸੁਭਾਉ ਸਦਾ ਸਮ ਸਾਧੂ' । ਤਬਿ ਸਤਿਗੁਰ ਕਹਿ ਅੱਗੂ ਹਟਾਯੋ। ਇਕ ਦਿਸ਼ਿ ਮਹਿੰ ਕਹਿ ਤਾਂਹਿ ਬਿਠਾਯੋ ॥ ੧੩ ॥ ਸੰਗਤਿ ਕੁਛਕ ਤਬਹਿ ਚਲਿ ਆਈ । ਦਰਸ਼ਨ ਕਰਨਿ ਭੇਟ ਬਹੁ ਲਯਾਈ । ਕਰਿ ਕਰਿ ਬੰਦਨ ਅੱਗੂ ਚਢਾਵੈ । ਜੋਰਤਿ ਹਾਥ ਕਾਮਨਾ ਪਾਵੈ ॥੧੪॥ ਸ਼ਸਤ੍ਰ ਬਸਤ੍ਰ ਭੂਖਨ ਨਗ ਜਰੇ । ਅਨਿਕ ਤੁਰੰਗਮ ਕੀਨਸਿ ਖਰੇ । ਜਬਹਿ ਅਕੋਰਨ ਲਗੇ

---

[1](ਖੋਜਾ) ਬੋਲਿਆ (ਕਿ ਮੈਂ ਤਾਂ) ਅਜੇ ਆਕੇ ਪੂਜਾ ਭੀ ਨਹੀਂ, ਕੁਮਤੀ ਕੀ ਕੀਤੀ ਹੈ ? ਦਸ ਤਾਂ ਦਿਓ ? [2]ਇਸ ਵਿਚ ਦੋ ਭਾਵ ਹਨ, ਇੱਕ ਰਾਜਨੀਤੀ ਦਾ ਸੱਚ ਕਿਹਾ ਹੈ ਕਿ ਜਦ ਕੋਈ ਜੋੜੀ ਆਪੋ ਵਿਚ ਫੁਟੇ ਤਾਂ ਦੋਵੇਂ ਨਿਰਬਲ ਹੋਕੇ ਮਾਰੇ ਜਾਂਦੇ ਹਨ, ਦੂਜੇ ਨਰਦਾਂ ਜੋਟੇ ਫੁੱਟਣ ਨਾਲ ਛੇਤੀ ਮਰਦੀਆਂ ਹਨ ? ਅਸਲ ਮੁਰਾਦ ਹੈ ਕਿ ਦੀਨਾਰਾਂ ਦਾ ਜੋੜਾ ਤੂੰ ਵੇਖ ਵੇਖ ਕਰ ਦਿੱਤਾ ਹੈ ਇਹ ਤੁਸਾਡੀ ਹਾਨੀ ਦਾ ਚਿੰਨ੍ਹ ਹੈ। [3]ਭਾਵ ਦੀਨਾਰਾਂ ਦੇ ਜੋੜੇ ਨੂੰ ਨਖੇੜਿਆ ਹੈ ਇਹ ਕੁਸ਼ਗਨ ਹੋਇਆ ਹੈ, ਤੂੰ ਘਰ ਨਹੀਂ ਅੱਪੜੇਂਗਾ। [4]ਅਰੀਮ=ਰੰਮਤਾ ਤੋਂ ਪਰੇ। ਜਿਸ ਨੂੰ ਅਸੀਂ ਨਾਂ ਜਾਣੀਏ ਪਰ ਓਹ ਸਾਨੂੰ ਜਾਣੇ, ਏਅੰਤ। [5]ਛਲ। [6](ਇਹ ਘਰ) 'ਕਰਾਮਾਤ ਵਿਚ ਕਾਮਲ' ਪ੍ਰਗਟ ਹੈ। [7]ਕਰਾਮਾਤ ਦਾ ਦੇਣਾ ਕਹਰ ਸਾਧਜਾਤ ਕਰਨਾ ਹੈ। [8]ਜੋ ਕੋਈ ਗੀਦੀ (ਕਰਾਮਾਤ ਲੈਣੀ) ਚਿਤ ਵਿਚ ਚਾਹ ਰਿਹਾ ਹੈ (ਤਾਂ ਉਹ ਕਹਰ ਨੂੰ ਸਾਧਜਾਤ ਕਰ ਰਿਹਾ ਭਾਵ ਸੱਦ ਰਿਹਾ ਹੈ)। [9](ਪਰ ਗੁਰੂ ਘਰ ਦਾ ਕੁਛ ਨਹੀਂ ਵਿਗੜਦਾ ਉਹ) ਸਮੁੰਦਰ ਹੈ, ਇਕ ਬੂੰਦ ਦੇਣ ਨਾਲ ਘਟ ਨਹੀਂ ਜਾਂਦਾ। ਭਾਵ ਕਰਾਮਾਤ ਲੈਣ ਵਿਚ ਦੇ ਅਨਵਰ ਤੇਰੀ ਹੀ ਹਾਨੀ ਹੈ।

ਅੰਬਾਰੂ। ਉਰ ਬਿਸਮਾਨਨੋ ਤੁਰਕ ਉਦਾਰ ॥੧੫॥–ਸ਼ਾਹੁ ਮੁਲਖ ਮਾਲਿਕ ਜੋ ਅਹੈ। ਏਤੋ ਧਨ ਨਿਤਪ੍ਰਤਿ ਨਹਿੰ ਲਹੈ। ਜਬਰੀ ਕਰਹਿ ਪੂਜਾ ਤੇ ਲੇਤਿ। ਦੁਖੀ ਹੋਇ ਜੋਤਿਕ ਨਰ ਦੇਤਿ ॥੧੬॥ ਧਨੀ ਕਿ ਰੰਕ ਇਹਾਂ ਧਨ ਲਯਾਵੈਂ। ਅਰਪਿ ਅਨੰਦਤਿ ਸੀਸ ਨਿਵਾਵੈਂ। ਕਰ ਜੋਰਤਿ ਪੁਨ ਬਿਨੈ ਬਖਾਨੈਂ। ਯਾ ਖ਼ੁਦਾਇ! ਧਨ ਆਇ ਮਹਾਨੈ–॥ ੧੭ ॥ ਇੱਤ੍ਰਾਦਿਕ ਬਹੁ ਤਿਸੋ ਬਿਚਾਰਾ। ਤਬਿ ਲੌ ਏਕ ਸਿੱਖ ਸੁਨਿਆਰਾ। ਅਚਰਜ ਚੌਪਰ ਧਰਨੋ ਅਗਾਰੀ। ਬਸਤ੍ਰ ਬਚਿੱਤ੍ਰ ਰਚਨੋ ਚਿਤਕਾਰੀ ॥ ੧੮ ॥ ਭਲ[1] ਕੰਚਨ ਕੇ ਨਗ ਵਿਚ ਜਰੈ। ਅਨਿਕ ਰੰਗ ਕੇ ਦੀਪਤਿ ਖਰੈ। ਚਾਮੀਕਰ ਕੀ ਨਰਦ ਬਿਸਾਲਾ। ਚੁਨੀ ਜਰੀ ਜਿਨਹੁੰ ਮਹਿੰ ਜਾਲਾ[2] ॥੧੯॥ਬਹੁਤ ਮੋਲ ਕੋ ਬਨਨੋ ਅਜਾਇਬ। ਅਰਪਨੋ ਆਨਿ ਅੱਗੁ ਗੁਰੁ ਸਾਹਿਬ। ਸੋ ਦੇਖਤਿ ਇਕਠੋ ਕਰਿਵਾਯੋ। ਲੈ ਪ੍ਰਭੁ ਜ਼ਾਨੁ ਤਰੈ ਟਿਕਾਯੋ ॥ ੨੦ ॥ ਜੋਬਿ ਸਭਿ ਸੰਗਤਿ ਦਰਸ਼ਨ ਕੀਨਿ। ਸਰਬ ਅਕੋਰ ਅਰਪਿ ਕਰਿ ਦੀਨਿ। ਬੈਠੇ ਮਨੋ ਕਾਮਨਾ ਪਾਇ। ਤਬਿ ਅਨਵਰ ਬੋਲਨੋ ਇਸ ਭਾਇ ॥ ੨੧ ॥ 'ਸੁਨਹੁ ਪੀਰ! ਕਨਾ ਮਨ ਮਹਿੰ ਭਾਯੋ। ਬੇ ਰੁਖ ਤੌਰ ਹਮਹਿੰ ਦਿਖਰਾਯੋ। ਮਿਲਤੇ ਪ੍ਰੀਤਿ ਸਮੇਤ ਹਮੇਸ਼। ਦੇਨਿ ਲੇਨਿ ਕਰਿ ਕਾਰ ਅਸ਼ੇਸ਼ ॥ ੨੨ ॥ ਅਬਿ ਕੇ ਲਈ ਨਜ਼ਰ ਭੀ ਨਹੀਂ। ਅਪਰ ਬਾਤ ਕਰਨੀ ਕਿਤ ਰਹੀ। ਗਨ ਟੰਕਨਿ ਕੀ ਦਿਸ਼ ਰੁਖ ਕਰੋ। ਲੇ ਲੇ ਨਜ਼ਰ ਸੰਭਾਰਨ ਧਰੋ' ॥ ੨੩ ॥ ਕਹਿ ਸ਼੍ਰੀ ਹਰਿ ਗੋਬਿੰਦ ਸੁਜਾਨਾ। 'ਸੁਨਹੁ ਖਾਨ! ਸਭਿ ਕਰਹਿੰ ਬਖਾਨਾ।ਰੀਤਿ ਪ੍ਰੀਤਿ ਕੀ ਸਮ ਪੈ ਪਾਨੀ[3]।ਮਿਲਤਿ ਹੋਤਿ ਹੈਂ ਏਕ ਸਮਾਨੀ ॥ ੨੪ ॥ ਜਬਿ ਮੇਲਹਿ ਕੋ ਕਪਟ ਖਟਾਈ[4]। ਲਗਹਿ ਨ ਬਿਲਮ ਤੁਰਤ ਬਿਲਗਾਈ[5]। ਬਹੁਰ ਨ ਮਿਲਹਿ ਅਨੇਕ ਜਤਨ ਤੇ।ਤਥਾ ਫਰਕਪਰਿਹੈ ਮਨਮਨ ਤੇ॥੨੫॥ਪੈ ਪਾਨੀ ਨ ਖਟਾਈ ਸਹੈ। ਤਥਾ ਕਪਟ ਤੇ ਪ੍ਰੀਤ ਨ ਰਹੈ।ਇਮ ਬਿਚਾਰ ਕਰਿ ਹੁਜੈ ਮੌਨ। ਨਤੁ ਉਘਰਤਿ ਜੈ ਹੈ ਛਲ, ਜੌਨ' ॥ ੨੬ ॥ ਸੁਨਿ ਅਨਵਰ ਸੋ ਭਜਨੋ ਪ੍ਰਸੰਗ। ਬਹੁਰ ਮਿਲਨ ਹਿਤ ਕਹਿ ਗੁਰੁ ਸੰਗ[6]।–ਬੈਠੇ ਬੋਲਤਿ

---

[1]ਫੁੱਲ ਦੇ ਪਾਸੇ। [2]ਜਿਨ੍ਹਾਂ (ਨਰਦਾਂ) ਵਿਚ ਸਾਰੇ ਚੁਨੀਆਂ ਜੜੀਆਂ ਹਨ। [3]ਪ੍ਰੀਤ ਦੀ ਰੀਤ ਦੁੱਧ ਪਾਣੀ ਵਾਙੂ ਹੈ। [4]ਕਪਟ ਰੂਪੀ ਖਟਾਸ। [5]ਫਿੱਟ ਜਾਂਦਾ ਹੈ। [ਬਿਲਗਨਾ=ਅਲੱਗ ਹੋ ਜਾਣਾਂ] [6]ਅਗਲੀਆਂ ਦੋ ਤੁਕਾਂ ਵਿਚ ਅਨਵਰ ਜੀ ਚਿੱਤ ਦੀ ਚਿਤਵਨੀ ਦੱਸੀ ਹੈ ਤੇ ੨੭ ਅੰਕ ਦੇ ਬਾਦ ਗੁਰੂ ਜੀ ਨਾਲ ਜੋ ਗਲ ਕਰਨ ਲਗਾ ਹੈ ਉਹ ਸ਼ੁਰੂ ਹੁੰਦਾ ਹੈ।

ਪ੍ਰਾਪਤਿ ਭੇਤਿ। ਤੂਸ਼ਨਿ ਕਰੇ ਨਹੀ ਕੁਛ ਦੇਤਿ[1]–॥੨੭॥'ਸੁਨਹੁ ਪੀਰ ਜੀ! ਚੌਪਰ ਚਾਰੁ। ਜ਼ਾਨੂੰ ਤਰੇ ਧਰਜੋ ਸੰਭਾਰੁ। ਅਦਭੁਤ ਬਨਜੋ ਪਿਖਿਨਿ ਲਲਚਾਵੈਂ। ਤੁਮ ਸੋਂ ਬਾਜ਼ੀ ਖੇਲ ਮਚਾਵੈਂ ॥ ੨੮ ॥ ਧਰਿਯਹਿ ਧਨ ਨਿਜ ਦਾਵ ਵਿਚਾਰੀ। ਖੇਲਤਿ ਜੋ ਲਿਹੁ ਕੈ ਦਿਹੁ ਹਾਰੀ'।ਸੁਨਿ ਸ਼੍ਰੀ ਹਰਿਗੋਬਿੰਦ ਉਚਾਰੀ। 'ਇਹ ਤੋ ਖੇਲਹਿ ਜੂਪ ਜੁਆਰੀ ॥ ੨੯ ॥ ਹਮ ਅਲਾਹ ਕੇ ਛਕਰ[2] ਬਿਸਾਲੇ। ਭਲ ਉਪਦੇਸ਼ਤਿ ਭਲੇ ਸੰਭਾਲੇ। ਜੇ ਕਰਿ ਚਿਤ ਪਰਚਾ ਤੁਮ ਧਰੋ। ਬਿਨਾ ਦਾਵ ਧਨ ਖੇਲਨ ਕਰੋ*[3] ॥ ੩੦ ॥ ਅਨਵਰ ਭਨੇ'ਛੁਛ ਨਹਿੰ ਆਛੇ। ਕੁਛ ਧਰਿ ਕਰਿ ਖੇਲਨ ਚਿਤ ਬਾਂਛੇ[4]। ਜਾਨਿ ਖਾਨ ਕੀ ਅਧਿਕ ਖੁਟਾਈ। ਕਹਜੋ ਗੁਰੂ 'ਹਮ ਚਾਹਿ ਨ ਕਾਈ ॥੩੧॥ ਕਰਹੁ ਆਪ ਜੈਸੇ ਮਨ ਭਾਵੈ। ਪ੍ਰਾਪਤਿ ਹਾਰ, ਜੀਤ ਨਹਿੰ ਪਾਵੈਂ[5]। ਅਸ ਕਹਿ ਚੌਪਰ ਅੱਗੂ ਬਿਛਾਯੋ। ਬੈਠਜੋ ਸਮੁਖ ਮੁਹ ਹਰਖਾਯੋ ॥ ੩੨ ॥ ਚਿਤਵਹਿ–ਖੇਲਨ ਵਿੱਦਯਾ ਮੇਰੇ[6]।ਚਹੌਂ ਸੁ ਲਯਾਵੈਂ ਛਲ ਕੋ ਗੇਰੇ[7]। ਸ਼ਾਹੁ ਸਭਾ ਮਹਿੰ ਜੀਤਤਿ ਰਹਜੋ। ਅਨਿਕ ਬਾਰ ਧਨ ਮੈਂ ਬਹੁ ਲਹਜੋ ॥ ੩੩ ॥ [8]ਅਪਰ ਬਾਤ ਮੈਂ ਦਾਵ ਨ ਖਾਵੈ। ਚੌਪਰ ਖੇਲਤਿ ਦਰਬ ਹਰਾਵੈ[9]।ਉਠੌਂ ਜੀਤ ਕਰਿ ਜੋ ਧਨ ਸੰਗ। ਤੌ ਲਖਿ ਹੌਂ ਗੁਰ ਹਾਰਹਿ ਜੰਗ–॥ ੩੪ ॥ ਦਾਵ ਪੰਚ ਸੈ ਦਰਬ ਲਗਾਇਵਾ।ਬਿ ਸਤਿਗੁਰੂ ਛਲ ਛਾਰਿਰਿਝ਼ਾਇਵਾ।ਚਮਕਤਿ ਚੁੰਨੀ ਕੰਚਨ ਜਰੇ।ਪੁਨ ਲੈ ਖਾਨ ਗੋਰਿਬੋ ਕਰੇ॥੩੫॥ਸਭਾ ਲਗੀ ਸੁਭਟਨਿ ਕੀ ਹੇਰਹਿ। ਚਲਹਿ ਨਰਦ ਨਿਜ ਛਲ ਕੋ ਗੇਰਹਿ'। ਦਾਉ ਬਿਸਾਲ ਗੁਰੂ ਤਬਿ ਲਯਾਵੈਂ।ਤੁਰਕ ਨਰਦ ਕੋ[10] ਮਾਰਿ ਹਟਾਵੈਂ॥੩੬॥ ਪੁਨ ਕਾਚੀ ਹੁਇ ਵਹਿਰ ਨਿਕਾਸੇਂ[11]।ਆਨੈ ਫੇਰਤਿ ਚਾਰਹੁ ਪਾਸੇ[12]।ਅੰਤਰ ਨਹਿੰ ਪ੍ਰਵੇਸ਼ਬੋ ਪਾਵਤਿ। 'ਮਾਰਜੋ' ਕਹਿ, ਗੁਰ ਮਾਰ ਹਟਾਵਤਿ ॥ ੩੭ ॥ ਅਪਨੀ ਆਠਹੁੰ

[1]ਏਨਕੇ ਬੋਲਣ ਨਾਲ ਭੇਦ ਮਿਲਦਾ ਹੈ, ਚੁਪ ਕੀਤਿਆਂ (ਕੋਈ) ਕੁਛ (ਦੇਂਦ) ਨਹੀਂ ਦਿੰਦਾ। [2]ਛਕੀਰ। [3](ਇੰਨੂੰ) ਹਾਰ ਪ੍ਰਾਪਤ (ਹੋਵੇਗੀ) ਜਿੱਤਣਾ ਨਹੀਂ ਪਾਵੇਂਗਾ। [4]ਮੇਰੇ (ਯਾਦ ਹੈ)। [5]ਪਾਸੇ ਸੁੱਟ ਕੇ ਜੋ (ਦਾਉ) ਚਾਹੇਂ ਪਾ ਲਵਾਂਗਾ। [6]ਹੋਰ ਗੱਲੇ ਦਾਉ (ਗੁਰੂ) ਨਹੀਂ ਖੇਂਦਾ ਪਰ ਚੌਪੜ ਖੇਲਦਿਆਂ ਧਨ ਹਾਰੇਗਾ। [7]ਪਾਸਾ ਸੁੱਟ ਕੇ ਆਪਣੀਆਂ ਠਰਦਾਂ ਨੂੰ ਚਲਾਉਂਦਾ ਹੈ (ਅਨਵਰ)। [8]ਤੁਰਕ ਦੀ ਨਰਦ ਨੂੰ। [9](ਅਨਵਰ ਦੀ ਨਰਦ ਨੂੰ) ਕੱਚੀ ਕਰਕੇ ਕਢ ਦੇਣ। [10](ਅਨਵਰ) ਚਾਹੇਂ ਪਾਸਿਆਂ ਤੋਂ ਫੇਰ ਫੇਰ ਕੇ ਨਰਦ ਲਿਆਉਂਦਾ ਹੈ।

*ਇਹ ਵਾਕ ਕਹਿਕੇ ਫੇਰ ਗੁਰੂ ਜੀ ਦਾ ਚੌਪੜ ਖੇਲਣਾ ਮੰਡਵ ਨਹੀਂ। ਜਸੂਸ ਦਾ ੧੫ ਸੌ ਰਪਏ ਕਪੜ ਲੈਕੇ ਆਉਣਾ ਭੀ ਮੰਡਵ ਨਹੀਂ।

ਨਰਦ ਪਕਾਈ। ਰਾਖੀ ਤਿਸ ਕੀ[1] ਚਾਰ ਕਰਾਈ। ਹਾਰਜੋ ਦਰਬ ਪੰਚ ਸੈ ਮੂੜਾ। ਸਰਬਰ ਹੁਯੋ ਚਹਤਿ ਹੈ ਕੂੜਾ ॥੩੮॥ ਲੱਜਿਤਿ ਭਯੋ ਕਛੁਕ ਪੁਨ ਚਪਜੋ।ਦਾਵ ਪੰਚ ਸੈ ਧਨ ਤਬਿ ਥਪਜੋ[2]।ਬਾਜ਼ੀ ਪ੍ਰਥਮ ਹਰਾਇ ਸੁ ਚਾਹਾ। –ਅਬਿ ਕੈ ਦਰਬ ਲਹੌਂ ਇਨ ਪਾਹਾ–॥੩੯॥ਚੁਨੀ ਚਮਕਤਿ ਹੇਮ ਲਪੇਟੀ। ਜਨੁ ਸੁਰਜ ਕੀ ਕਿਰਨ ਸਮੇਟੀ। ਤਿਨ ਪਰ ਨਵ ਗੋ[3]ਹ ਜਨੁ ਥਿਰ ਕਰੇ। ਅਸ ਛਲ ਲੋਭਤਿ ਹੈਂ ਦੁਤਿ ਭਰੇ ॥੪੦॥ ਬਹੁਰ ਦੁਸਰੀ ਬਾਜ਼ੀ ਖੇਲਤਿ। ਗੁਰ ਕਰ ਕਮਲਨਿ ਤੇ ਛਲ ਮੇਲਤਿ। ਕਰਹਿ ਤੁਰਕ ਬਿੱਦਯਾ ਬਹੁਤੇਰੀ। ਗੁਰ ਕੀ ਨਰਦ ਨ ਮਰਿ ਇਕ ਬੇਰੀ ॥ ੪੧ ॥ ਤਿਸ ਕੀ ਨਰਦ ਆਇ ਜਬਿ ਆਗੇ। ਕਹਿ ਗੁਰ ਮਾਰਹਿੰ, ਜਨੁ ਸਰ[4] ਲਾਗੇ। ਚਪਜੋ ਤੁਰਕ ਬਿਧਿ ਕਰਤਿ ਅਨੇਕਾ।ਮਹਿਮਾ ਲਖਿ ਨ ਸਕਹਿ ਅਬਿਬੇਕਾ[5]॥੪੨॥ਬਾਜ਼ੀ ਜੀਤ ਲਈ ਜਨੁ ਜੰਗ। ਬੇਧਹਿੰ ਬਾਕ ਬਾਨ ਕੋ ਸੰਗ। ਬੈਠਜੋ ਦਰਬ ਹਰਾਇ ਹਜ਼ਾਰ। ਦੁਖ ।ਚੰਤਾ ਬਹੁ ਰਿਦੇ ਗਵਾਰ ॥ ੪੩ ॥ ਨਹਿੰ ਊਚੇ ਸਨਮੁਖ ਕਰਿ ਨੈਨ। ਬੋਲਿ ਨ ਸਕਹਿ ਗਰਬ ਕੇ ਬੈਨ। ਚਪਜੋ ਲਾਜ ਤੇ ਪੁਨ ਚਹਿ ਖੇਲਾ। ਅਹਿ ਤੇ ਗਰੜ ਛਰਾਇ ਸਪੇਲਾ[6]॥੪੪॥ ਇਤਿ ਸ਼੍ਰੀ ਬਲ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਚੌਪਰ ਅਨਵਰ ਖੇਲਨ' ਪ੍ਰਸੰਗ ਵਰਣਨੰ ਨਾਮ ਸਪਤ ਦਸਮੋ ਅੰਸੂ ॥ ੧੭ ॥

੧੮. [ਖੋਜੇ ਅਨਵਰ ਨੂੰ ਹਾਰ]।

ਦੋਹਰਾ ॥ ਬੇਰ ਤੀਸਰੀ ਫੇਰ ਜਬਿ ਬਾਜ਼ੀ ਦਈ ਲਗਾਇ। ਬਸ ਨਹਿੰ ਮੂਰਖ ਕੋ ਚਲਹਿ ਦੁਖ ਜੁਤਿ ਦਰਬ ਹਰਾਇ ॥ ੧ ॥ ਚੌਪਈ ॥ ਸ਼੍ਰੀ ਸਤਿਗੁਰੁ ਪ੍ਰਥਮ ਛਲ ਛਾਲਤਿ। ਨਿਜ ਨਰਦਨਿ ਕੇ ਜੁਗ ਕਰਿ ਚਾਲਤਿ[7]।ਤੁਰਕ ਗੋਰਤੇ ਜੁਗ[8] ਨਹਿੰ ਆਵੈ। ਰਾਖੈ ਦਾਵ ਸੁ ਉਠਨਿ ਨ ਪਾਵੈ ॥ ੨ ॥ ਜਹਾਂ ਨਰਦ ਤਿਸ ਕੀ ਮਿਲਿ ਜਾਇ। ਆਨਹਿੰ ਦਾਵ ਹਭਹਿੰ ਤਿਸ ਥਾਇੰ। ਪੌਬਾਰਾਂ,ਕੈ ਆਨਿ ਅਠਾਰਾ। ਖੋਡਸ, ਪੰਦ੍ਰਹਿ, ਕੈ ਦਸਚਾਰਾ ॥੩॥ ਤੁਰਕ ਤੀਨ ਕਾਨੇ ਕੈ ਚਾਰ। ਪਾਂਚ ਤੀਨ ਕੈ ਨੌ[9] ਨਿਰਧਾਰ। ਕਬਿ ਜੁਗ ਚਲਨ[10] ਤੁਰਕ ਢਿਗ ਆਵੈ। ਨਾਂਹਿ ਤ ਬਿਛਰੀ ਨਰਦ ਚਲਾਵੈ ॥ ੪ ॥ ਪੁਨ ਘਟ ਬਾਢ ਚਲਨਿ ਕੋ ਲਾਗ। ਛਲ ਤੇ ਜੀਤ ਚਹਨਿ ਅਨੁਰਾਗਾ। ਜਥਾ ਹਲੀ

---

[1]ਛਾਢ ਅਨਵਰ ਦੀਆਂ। [2]ਥਾਪਿਆ (ਦੂਜੀ ਵੇਰ)। [3]ਮਾਨੋ ਤੀਰ। [4]ਮੂਰਖ। [5](ਮਾਨੋ) ਸਪਾਥ ਸਪ ਨਾਲ ਗਰੜ ਨੂੰ ਡਰ ਉਂਦਾ ਹੈ। [6]ਨਰਦਾਂ ਦਾ ਜੋਟਾ ਚਲਾਉਂਦੇ ਹਨ। [7]ਹੰਟਾ। [8]ਅੰਕ ਦੋ ਤੋਂ ਇੰਨ ਵਿਚ ਚੌਪੜ ਦੇ ਦਾਵਾਂ ਦੇ ਨਾਂ ਹਨ। [9]ਕਦੇ ਕਦੇ ਜੋਟੇ ਦੀ ਚਾਲ।

ਚੁਕਮੀ ਸੰਗ[1] ਅਰਜੋ। ਖੇਲਤਿ ਕੂਰ ਘਾਤ ਸੋ ਕਰਜੋ[2] ॥ ੫ ॥ ਤਬਾ ਚਹੈ ਮੂਰਖ ਕਰਿਵਾਈ। ਲਗਹਿ ਦਾਵ ਘਟ, ਬਾਢ ਚਲਾਈ। ਤਉ ਛਿਮਾ-ਨਿਧਿ ਛਿਮਾ ਧਰੰਤੇ। ਜਹਾਂ ਧਰਹਿ ਤਹਿੰ ਮਾਰ ਕਰੰਤੇ ॥ ੬ ॥ ਪੁਨ ਪੌਂਬਾਰਾ ਰਾਖਜੋ ਦਾਵ। ਕਰਤਿ ਉਪਾਵ ਨ ਸਕਜੋ ਉਠਾਵ। ਆਨਿ ਢੁਕੀ ਬਾਜ਼ੀ ਤਬਿ ਨੇਰੇ। ਸਤਿਗੁਰ ਪਾਕੀ ਨਰਦ ਅਗੇਰੇ[3] ॥ ੭ ॥ ਚੌਦਹਿੰ ਦਾਵ ਤੁਰਕ ਕੋ ਪਰਜੋ। 'ਪੌਂਬਾਰਾ' ਕਹਿ ਉਠਿਬੋ ਕਰਜੋ। ਗੁਰ ਭਾਲੇ ਭਲ ਆਇ ਸਤਾਰਾਂ। ਲਰੋ ਉਠਾਵਨਿ ਗੋਹ ਮਝਾਰਾ[4] ॥ ੮ ॥ ਗਈ ਤੀਸਰੀ ਬਾਜ਼ੀ ਜਾਨਿ। ਤੁਰਕ ਕੂਰ ਤਬਿ ਕੀਨਿ ਬਖਾਨ। 'ਭਏ ਕੁਫਰ ਕੇ ਪੀਰ ਬਿਸਾਲੇ। ਚੌਪਰ ਖਿਲਤਿ ਕੁਫਰ ਹੀ ਚਾਲੇ' ॥ ੯ ॥ ਗੁਰ ਬੋਲੇ 'ਹਮਰੇ ਨ ਦਰੋਗ਼ਾ[5]। ਫਕਰ ਅਲਾਹੀ[6] ਲਖਿਬੇ ਜੋਗ।ਤੁਵ ਸਮ ਛਲੀ ਦਰੋਗ਼ਾ ਉਚਾਰੇ। ਬਸਹਿ ਦਰੋਗ਼ਾ ਨਿਕੇਤ ਤੁਮਾਰੇ' ॥ ੧੦ ॥ ਜਬਿ ਜਾਨੀ–ਬਾਜ਼ੀ ਅਬਿ ਗਈ–।ਗਹਿ ਕਰਿ ਸੋਂ ਚੌਪਰ ਉਲਟਈ।ਨਿੰਦਾ ਕਰਨਿ ਲਗਜੋ ਮਤਿਮੰਦਾ। 'ਤੁਮਰੇ ਸਦਨ ਦਰੋਗ਼ਾ ਬਿਲੰਦ ॥ ੧੧ ॥ ਜੈਸੇ ਫਕਰ ਅਲਾਹੀ ਬਨੈ। ਸਭਿ ਜਗ ਜਾਨਤਿ, ਗੁਨ ਤਿਮ* ਭਨੈ। ਮੰਤ੍ਰੂਨਿ ਸੰਗ ਕਰਜੋ ਬਸ ਭਾਰੀ। ਜਹਾਂਗੀਰ ਕੀ ਸੁਮਤਿ ਬਿਗਾਰੀ ॥ ੧੨ ॥ ਕਹਿ ਕਰਿ ਕੂਰੇ ਕਪਟ ਕੁਚਾਲ। ਚੰਦੂ ਗਹਜੋ ਦਿਵਾਨ ਬਿਸਾਲ। ਬਹੁ ਦਿਨ ਮਹਿੰ ਤਰਸਾਇ ਮੰਘਾਰਾ। ਬਿਨਾਂ ਰਹਿਮ,ਜਾਨਹਿ ਜਗ ਸਾਰਾ॥੧੩॥ਪੁਨ ਕਾਜ਼ੀ ਕੀ ਸੁਤਾ ਲੁਭਾਇ। ਬਸਿ ਮੰਤ੍ਰੂਨਿ ਕਰਿ ਲਈ ਭਜਾਇ । ਸ਼ਾਹੁਜਹਾਂ ਕੋ ਲੈ ਪੁਨ ਬਾਜ਼। ਮਾਰਨ ਮਰਨ ਕਰਜੋ ਰਣ ਸਾਜ਼ਿ' ॥ ੧੪ ॥ ਸ਼੍ਰੀ ਹਰਿਗੋਵਿੰਦ ਕ੍ਰਿਸ਼ਨ ਮਨਿੰਦ। ਕਾਰਨ ਕੂਰੇ ਕਰਨਿ' ਬਿਲੰਦਾਮੋਨ ਠਾਨਿ ਸਨਮੁਖ ਤਿਸ ਹੇਰੇ। ਸਮ ਸਿਸਪਾਲ ਸੁ ਬੋਲਤਿ ਬੇਰੇ[8]:–॥੧੫॥'ਰਾਖਨ ਸੈਨਾ ਸੰਗ ਹਜ਼ਾਰਨਿ। ਕਰਨਿ ਅਖੇਰਨਿ ਜੀਵ ਮੰਘਾਰਨਿ। ਭੋਗਹੁ ਸਗਲ ਜਗਤ ਕੇ ਭੋਗ । ਕਹਤਿ ਦਰੋਗ਼ਾ ਠਗਹੁ ਬਹੁ ਲੋਗ' ॥ ੧੬ ॥ ਸੁਨਤਿ ਛਿਮਾਨਿਧਿ ਛਿਮਾ ਧਰੰਤੇ। ਜਾਨਿ ਵਕੀਲ ਨ ਮਾਰ ਕਰੰਤੇ। ਸੋ ਮੂਰਖ ਲਖਿ ਲਸ਼ਕਰ ਜ਼ੋਰ। ਬੋਲਤਿ ਕਰਤਿ ਤਰਕਨਾ ਘੋਰ:॥੧੭॥'ਪੁਨ ਘੋਰਜ਼ ਭਗਵਾਨ[9] ਸੰਘਾਰਜੋ।

[1] ਬਲਭੱਦਰ ਦੁਕਮਣ ਦੇ ਭਾਈ ਨਾਲ। [2] ਖੇਡਦਿਆਂ ਝੂਠਾ ਦਾਉ ਉਸਨੇ ਕੀਤਾ ਸੀ। [3] ਪਹਿਲੋਂ ਹੀ। [4] ਘਰੋਂ (ਨਰਦ ਨੂੰ)। [5] ਝੂਠ [ਫਾ:, ਦਰੋਗ਼ਾ]। [6] ਰਬ ਦੇ ਫ਼ਕੀਰ। [7] ਝੂਠਾ ਕਰਨ ਲਈ [8] ਫੇਰ। [9] ਭਗਵਾਨ ਦੰਦ ਘੋਰਜ਼। *ਪਾ:–ਤਿਸ।

ਅਬਦੁਲਖਾਨ ਸੈਨ ਜੁਤਿ ਮਾਰਸੋ। ਬਹੁਰ ਸ਼ਾਹੁ ਕੇ ਹਯ ਚੁਰਿਵਾਏ। ਲਰੇ ਹਜ਼ਾਰਹੁੰ ਸੁਭਟ ਖਪਾਏ ॥ ੧੮ ॥ ਲਾਖਹੁੰ ਧਨ ਦੇ, ਚਢਹੁ ਤੁਰੰਗ। ਬਰਤਹੁ ਗ੍ਰਿਹਸਤ ਬਿਸਾਲ ਅਨੰਗ।ਜਗ ਕੇ ਲੋਕ ਅਪਰ ਹੈਂ ਜੈਸੇ।ਤੁਮਰੇ ਕਰਮ ਦਿਖਤਿ ਸਭਿ ਐਸੇ ॥ ੧੯ ॥ ਇਮ ਦਰੋਜ਼ਾ ਕੇ ਫਕਰ ਬਿਸਾਲੇ। ਨਾਮ ਅਲਾਹ ਨ ਕਬਹੁੰ ਸਮ੍ਹਾਲੇ।ਦੁਨੀਆਂ ਤੇ ਫਾਰਕ ਨਿਰਦਾਵੈ[1] ।ਫਕਰ ਅਲਾਹੀ ਸੁਓ ਕਹਾਵੈ ॥ ੨੦ ॥ ਤੁਮਰੋ ਮਤੋ ਹੋਰਿ ਕਰਿ ਐਸੇ। ਲਖੇ ਗਏ ਪੂਰਬ ਗੁਰ ਤੈਸੇ। ਗੁਰ ਨਾਨਕ ਤੇ ਆਦਿ ਜੁ ਸਾਰੇ।ਜਾਨੈ ਪਰੇ ਕੂਰ ਮਤਿ-ਵਾਰੇ ॥ ੨੧ ॥ ਗੁਰੂ ਕਹਾਇ ਠਗਤਿ ਜਗ ਰਹੋ। ਕਿਨਹੁੰ ਨ ਭੇਤ ਤੁਮਾਰੋ ਲਹੋ'। ਨਾਮ ਸੁਨਸੋ ਸ਼੍ਰੀ ਨਾਨਕ ਕੇਰਾ। ਸ਼੍ਰੀ ਹਰਿਗੋਵਿੰਦ ਕ੍ਰੋਧ ਘਨੇਰਾ ॥ ੨੨ ॥ ਪਿਖਿ ਸੁਭਟਨ ਦਿਸ਼ਿ ਊਚ ਉਚਾਰੇ। 'ਜੋ ਇਸ ਕੇ ਸਿਰ ਪਨਹੀ ਮਾਰੇ। ਤਿਸ ਪਰ ਖੁਸ਼ੀ ਹੋਇ ਗੁਰ ਕੇਰੀ। ਲਾਭ ਮੁਸ਼ਟ ਕੀ ਮਾਰ ਬਡੇਰੀ' ॥ ੨੩ ॥ ਰਿਸ ਕੇ ਸਹਿਤ ਗੁਰੂ ਮੁਖ ਦੇਖਿਉਠੇ ਤੁਰਤ ਹੀ ਥਲੀ ਬਿਸ਼ੇਖ। ਬਿਧੀਏ ਗਹਿ ਕਰਿ ਪਾਗ ਉਤਾਰੀ। ਊਚੀ ਲਾਤਿ ਉਭਾਰਿ ਪ੍ਰਹਾਰੀ॥੨੪॥ ਲਿਯੋ ਖਰੋ ਕਰਿ ਨਰ ਤੇ ਨਯਾਰੋ। ਲਗੇ ਜੁਤ ਮੁਖ ਕਰਤਿ ਪੁਕਾਰੋ। ਪੁਨ ਗੁਰ ਕਹਸੋ 'ਪ੍ਰਥਮ ਗੁਰ ਕੇਰੀ। ਜਿਸ ਮੁਖ ਕੀਨੀ ਨਿੰਦ ਬਡੇਰੀ ॥ ੨੫ ॥ ਤਿਸ ਪਰ ਪਨਹੀ ਅਨਗਨ ਮਾਰਹੁ। ਮਹਾਂ ਦੋਸ਼ ਇਸ ਕੇਰਿ ਉਤਾਰਹੁ'।ਸੁਨਿ ਭਟ ਬਡੇ ਛੀਲ ਬਲਵਾਰੇ।ਊਚ ਉਭਾਰਤਿ ਜੁਤ ਪ੍ਰਹਾਰੇ ॥ ੨੬ ॥ ਹੋਵਨ ਲਗੀ ਮਾਰ ਤਿਸ ਬੇਰੇ। ਜਨ ਬਾਸਨ ਕੋ ਘੜ੍ਹੀਅੰ ਠਠੇਰੇ। ਸਰਬ ਅੰਗ ਪਰ ਮਾਰ ਪਰੈਂਤੀ। ਇਕ ਰਹਿੰ ਖਰੇ ਨ ਥਾਉਂ ਦਿਖੰਤੀ॥੨੭॥ ਜਥਿ ਅਨਗਨ ਹੀ ਬਰਖੇ ਜੁਤ। ਧਰੀ ਮੌਨ ਲਖਿ ਮਹਾਂ ਕਸੁਤ। ਪ੍ਰਾਨ ਅੰਤ ਕੀ ਚਿੰਤਾ ਬਨੀ । ਅੰਗ ਅੰਗ ਪਰ ਚੋਟਾਂ ਘਨੀ ॥ ੨੮ ॥ ਕੰਪਤਿ ਮਹਾਂ ਤ੍ਰਾਸ ਕੋ ਧਾਰੇ।ਉਠਿ ਸਤਿਗੁਰੁ ਤਬਿ ਸਦਨ ਸਿਧਾਰੇ। ਗਨ ਸਿੱਖਨਿ ਬਹੁ ਮਾਰ ਮਚਾਈ। ਜਾਨਤਿ ਭਾ—ਅਬ ਹੈ ਨ ਬਚਾਈ—॥ ੨੯ ॥ ਕੰਪਤਿ ਦੇਹਿ ਗਿਰਸੋ ਤਬਿ ਧਰਨੀ। ਪਾਪਤਿ ਫਲ ਜਸ ਕੀਨਸਿ ਕਰਨੀ। ਪਿਖਿ ਕਰਿ ਸਿਖ ਗਨ ਚਰਨ ਪ੍ਰਹਾਰੈਂ। ਭਰਜਤਿ ਗਾਰੀ ਸਗਲ ਨਿਕਾਰੈਂ ॥ ੩੦ ॥ ਪਰਸੋ ਬਿਹਾਲ ਨਹੀਂ ਸੁਧ ਕੋਈ। ਕੋਤਿਕ ਕਹਤਿ 'ਮ੍ਰਤੂ ਇਸ ਹੋਈ'। ਜਾਤੀ ਮਲਕ ਧਾਇ ਤਬਿ ਗਯੋ। ਜਾਇ ਗੁਰੂ ਢਿਗ ਠਾਢੋ ਭਯੋ॥

[1] ਦੁਨੀਆਂ ਤੋਂ ਵੱਖਰਾ ਹੈ ਦਾਵੇ ਰਹਿਤ (ਜੋ ਹੋਵੇ)।

੩੧॥ 'ਮਹਾਰਾਜ ਪੈਂਦਾ ਚਲਿ ਆਯੋ। ਲਾਖ ਗਿਨਨ ਤਕ ਸੈਨਾ ਲਯਾਯੋ। ਹੋਤੁ ਭੇਤ ਇਹ ਪਠਨੋ,ਗੁਸਾਈਂ ! ਸਮਤਾ ਕਰਤਿ[1] ਮਾਰ ਬਡ ਖਾਈ॥੩੨॥ ਅਬਿ ਛੁਰਾਇ ਦਿਹੁ ਸਭਟ ਹਟਾਇ। ਨਾਂਹਿ ਤ ਮਾਰਨੋ ਇਹ ਮਰਿ ਜਾਇ। ਜੀਤਨੋ ਦਰਬ ਫੇਰਿਕਰਿ ਦੀਜੈ।ਆਪ ਜੁਧ ਕੇ ਨਾਹਿ ਨ ਲੀਜੈ'॥੩੩॥ਬਿੱਪ੍ਰ ਬਿਨੈ ਸੁਨਿ ਭਏ ਕ੍ਰਿਪਾਲੁ। ਦਿਯੋ ਛੋਰਿ ਸਗਰੋ ਤਤਕਾਲ। ਪੰਦ੍ਰਹ ਸਦ ਬਖਸ਼ਨੋ ਧਨ ਜਬੈ।ਲੈਕਰਿ ਪਹੁੰਚਨੋ ਦਿਜਬਰ ਤਬੈ॥੩੪॥ਸਭਟ ਪ੍ਰਹਾਰਤਿ ਸਕਲ ਹਟਾਏ। ਦਈ ਧੀਰ ਸਿਰ ਪਾਗ ਬੰਧਾਏ। 'ਤੀਨ ਲੋਕਪਤਿ ਰਾਵਣ ਬਲੀ। ਜਿਨਹੁੰ ਜੀਤ ਲੀਨਸਿ ਬਿਧਿ ਭਲੀ॥੩੫॥ਜਰਾ ਸਿੰਧੁ ਗਨ ਚਮੂੰ ਬਟੋਰਿ। ਆਇ ਅਨੇਕ ਬਾਰਿ ਕਰਿ ਜ਼ੋਰ। ਜੀਤ ਨ ਸਕਨੋ ਮਰਨੋ ਬਲਵੰਤ। ਤਿਨ ਆਗੇ ਕਹੁ ਤੂੰ ਕਜਾ ਜੰਤ?'॥੩੬॥ਦੇ ਪਾਨੀ, ਮੁਖ ਪਾਨ ਪਖਾਰੇ। ਬੈਠਨੋ ਸਗਰੇ ਬਸਤ੍ਰ ਸੰਭਾਰੇ। ਦਰਬ ਸਰਬ ਜਬਿ ਧਰਨੋ ਅਗਾਰੀ। ਪਿਖਿ ਹਰਖਤਿ ਭਾ ਰਿਦੇ ਮਝਾਰੀ ॥ ੩੭ ॥ ਝਾਰ ਪਿਛੋਰ ਭਲੋ ਕਰਿਵਾਇ*।ਮੌਨ ਧਰੇ ਗਮਨਨੋ ਸਹਿਸਾਇ।ਤੁਰੰਗ ਅਰੂੜ ਸੰਗਲੇ ਦਾਸ। ਗਯੋ ਜਲੰਧਰ ਨਗਰ ਜਹਾਂ ਸੁ[2] ॥ ੩੮ ॥ ਚਿਤ ਮਹਿੰ ਚਿਤਵਤਿ –ਮਮ ਗਤਿ†ਐਸੀ। ਲਖ ਨਹਿੰ ਸਕਹਿੰ, ਇਹਾਂ ਬਿਧਿ ਕੈਸੀ[3]। ਮੋ ਕਹੁ ਤਿਮ ਕਰਨੀ ਬਨਿ ਆਵੈ। ਹਤੋਂ ਗੁਰੂ ਭਬਿ ਪਲਟਾ ਪਾਵੈਂ ॥੩੯॥ ਨਿਸਾ

[1](ਗੁਰੂ ਨਾਨਕ ਦੇਵ ਜੀ ਦੀ) ਬਰਾਬਰੀ (ਭਾਵ ਏ ਅਦਬੀ) ਕਰਦਿਆਂ। [2]ਫੌਜ ਝਾੜ ਝਾਡ ਮਾਰ ਕੁਟ ਚੰਗੀ ਤਰ੍ਹਾਂ ਕਰਵਾਕੇ। [3]ਜਿਵੇ ਹੈ। [4]ਇਥੇ (ਮੇਰਾ) ਕੀ ਹਾਲ (ਹੋਇਆ ਹੈ)।

*ਸੂਰਮਿਆਂ ਦੇ ਹੌਂਵੇਂ ਜਿਤਨੀ ਮਾਰ ਏਥੇ ਵਰਣਨ ਦੋਈ ਹੈ, ਓਸ ਨਾਲ ਸਿਰ, ਦੁਮ, ਮੂੰਹ ਦਾ ਮੁੱਜ ਜਾਣਾਂ, ਲਹੂ ਸਿੰਮ ਪੈਣਾ, ਨੀਲ ਪੈ ਜਾਣੇ, ਇਹ ਮਾਮੂਲੀ ਬਾਤ ਹੈ; ਪਰ ਦੇਖਣਾ ਤਾਂ ਮੂੰਹ ਹੱਥ ਧੋਕੇ ਇਸ ਹੱਤਕ ਨੂੰ ਲਕਾਕੇ ਆਪਣੀ ਸੈਨਾ ਵਿਚ ਜਾ ਰਿਹਾ ਹੈ। ਇਵੇਂ ਹੀ ਜਾਣ ਪੈਂਦਾ ਹੈ ਕਿ ਮਾਰ ਕੁੱਟ ਕੋਈ ਬੜੀ ਹੀ ਮਾਮੂਲੀ ਹੋਈ ਹੈ, ਨੋ ਬੀ ਆਦਿ ਗੁਰੂ ਜੀ ਦੀ ਏ ਅਦਬੀ ਕਰਨ ਕਰਕੇ। ਅਪਣੀ ਹੱਤਕ ਤਾਂ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਬੜੀ ਸਹਨਸੀਲਤਾ ਨਾਲ ਸਹਾਰੀ ਹੈ।

ਤਵਾ: ਖਾ: ਵਿਚ ਲਿਖਿਆ ਹੈ, ਅਨਵਰ ਬੇਗ ਤਿੰਨ ਬਾਜ਼ੀਆਂ ਹਾਰਕੇ ਅਪਣੀ ਹਾਰ ਸਮਝਕੇ ਗਿਆ ਤੇ ਜਾਕੇ ਪੁਏ ਨੂੰ ਸਮਝਾਇਆ ਕਿ ਗੁਰੂ ਜੀ ਨਾਲ ਜੰਗ ਨਾ ਕਰੇ, ਪਰ ਪੈਂਦੇ ਖਾਂ ਨੇ ਉਸਨੂੰ ਗੁਰੂ ਦਾ ਪੱਖੀ ਸਮਝਿਆ। ਗੁਰੂ ਕੀ ਨਿੰਦਾ ਤੇ ਮਾਰ ਦਾ ਜ਼ਿਕਰ ਨਹੀਂ ਹੈ। ਤਵਾ: ਖਾ: ਵਿਚ ਇਹ ਬੀ ਲਿਖਤ ਹੈ ਕਿ ਇਸ ਗਲ ਦੇ ਅਗਲੇ ਸੂਬੇ ਨੇ ਧੀਰ ਮਲ ਵਲ ਜਾਸੂਸ ਘੱਲ ਕੇ ਉਸਨੂੰ ਗੁਰੂ ਜੀ ਤੋਂ ਨਰੋੜਿਆ ਤੇ ਅਪਣਾ ਪੱਖੀ ਤੇ ਮੂੰਹੀਆ ਬਣਾਇਆ, ਪਰ ਸਤਿਗੁਰੂ ਜੀ ਨੂੰ ਇਹ ਸਾਰਾ ਪਤਾ ਲੱਗ ਚੁਕਾ ਸੀ। †ਪਾ:–ਮਰਾ ਮਰਿੰ।

ਪਰੀ ਅਬਿ ਹਇ ਅੰਧਕਾਰੇ। ਆਇ ਨ ਜਾਇ ਨ ਕੋ ਇਸ ਬਾਰੇ। ਅਸ ਬੁਧਿ ਬਲ ਤੇ ਕਰੌਂ ਉਪਾਇ। ਕਾਲੇਖਾਨ ਸੁਨਤਿ ਚਢਿ ਜਾਇ ॥ ੪੦ ॥ ਪਰਹਿ ਜਾਮਨੀ ਇਖੈ ਲਰਾਈ। ਹਮਲਾ ਕਰੈ ਗੁਰੂ ਲੈ ਘਾਈ। ਪੁਰਿ ਕਰਤਾਰ ਲੂਟ ਸਭਿ ਲੈ ਹੈਂ। ਗੁਰ ਬਾਹਨੀ ਸਭਿ ਹਨਿ ਦੈ ਹੈਂ ॥ ੪੧ ॥ ਮ੍ਰਿਤਕ ਹਜ਼ਾਰਹੁ ਹੈ ਘਮਸਾਨਾ ਕੈ ਰਾਰ ਭਾਜਹਿ ਡਰ ਉਰ ਮਾਨਿ। ਰਖਨਾ ਪਰਸੋ ਆਬਰੂ ਮੇਰੀ। ਨਹਿੰ ਬਿਦੜਹਿ–, ਇਮ ਗਿਨ ਕਰਿ ਹੋਰੀ[1] ॥੪੨॥ ਸੰਧਯਾ ਸਮੈਂ ਸੁ ਉਤਰਸੋ ਜਾਇ। ਅਪਰ ਬਸਤ੍ਰ ਤਨ ਪਰ ਬਦਲਾਇ। ਕਾਲੇਖਾਨ ਪਾਸ ਚਲਿ ਗਯੋ। ਕਰਿ ਸਲਾਮ ਕੋ ਬੈਠਤਿ ਭਯੋ ॥ ੪੩ ॥ ਪੈਂਦੇਖਾਨ ਕੁਸ਼ਾਮਦ ਕਾਰਨ। ਬਾਤ ਮ੍ਰਿਦੁਲਢਿਗ[2] ਕਰਤਿ ਉਚਾਰਨ। ਸੇਵਾ ਹੇਤੁ ਕੁਤਬ ਖਾਂ ਬੈਸਾ। ਦੇਤਿ ਹੁਕਮ ਕਰਿ ਕਾਰਜ ਤੈਸਾ ॥ ੪੪ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੌ 'ਦੇਖਰ ਫੇਲ' ਪ੍ਰਸੰਗ ਬਰਨਨੰ ਨਾਮ ਅਸ਼ਟਦਸਮੋ ਅੰਸੂ ॥ ੧੮ ॥

੧੯. [ਲਸ਼ਕਰ ਚੜ੍ਹ ਆਇਆ]।

ਦੋਹਰਾ ॥ ਅਨਵਰਖਾਨ ਵਿਚਾਰਿਕੈ ਚਤੁਰਾਈ ਉਪਜਾਇ। ਕਹਯੋ 'ਗਯੋ ਗੁਰ ਕੇ ਨਿਕਟਿ ਭੇਤ ਪਾਇ ਸੁਧ ਲ੍ਯਾਇ ॥ ੧॥ ਚੌਪਈ ॥ ਅਬਿ ਲੌ ਸੁਧ ਗੁਰ ਕੋ ਨਹਿੰ ਹੋਈ। ਕੀਨਸਿ ਨਹੀਂ ਸੁਚੇਤੀ[3] ਕੋਈ। ਲਰਹੁ ਜਾਮਨੀ ਮਹਿੰ ਕਰਿ ਹੋਲਾ। ਕਰਿ ਲੈਹੌ ਸਭਿ ਕਾਜ ਸੁਹੇਲਾ ॥ ੨ ॥ ਕੁਛ ਚੋਰੀ ਸੀ ਚਮੂੰ ਨਿਹਾਰੀ। ਪਰਹੁ ਬਿਖਬਰੀ ਕੀਜਹਿ ਮਾਰੀ। ਕਾਜ ਸੁਗਮ ਹੀ ਜੋ ਬਨਿ ਜਾਇ। ਦਾਨਸ਼ਵੰਦ ਨ ਬਿਲਮ ਲਗਾਇ ॥ ੩ ॥ ਤੁਮ ਸਮਰਥ ਹੋ ਅਧਿਕ ਜਦਾਪੀ। ਸ਼ੱਤ੍ਰੂ ਨ ਗਿਨੀਅਹਿ ਅਲਪ ਕਦਾਪੀ। ਕਨਕਾ ਪਾਵਕ[4] ਸੁਗਮ ਬੁਝੱਯਤਿ। ਬਨੈ ਲਗਿ ਬਧਹਿ[5] ਨ ਕਿਮਹੁੰ ਮਿਟੱਯਤਿ* ॥ ੪ ॥ ਪ੍ਰਾਤਿ ਹੋਤਿ ਲੌ ਲਰਹੁ ਨ ਜਾਈ[6]। ਬਨਹਿ ਸੁਚੇਤ ਲੇਹਿ ਸੁਧ ਪਾਈ। ਦੀਰਘ ਲਰਹਿ ਕਿ ਜਾਵਹਿ ਭਾਜਿ। ਬਡੇ ਜਤਨ ਤੇ ਬਨਿ ਹੈ ਕਾਜ'॥੫॥ ਸੁਨਿ ਪੈਂਦੇ ਖਾਂ ਭਲੋ ਸਰਾਹਾ। 'ਇਮ ਹੀ ਬਨਹਿ, ਹਨਹਿੰ ਰਣ ਮਾਂਹਾ। ਕਾਰਜ ਹੋਇ, ਸੁ ਕਰਿ ਹੀ ਲੇਹਿ। ਮ੍ਰਿਗ ਜਿਮ ਸਿੰਘ ਜਾਨ ਨਹਿੰ ਦੇਹਿ ॥੬॥ ਛਤੇ ਕਰਹੁ ਲਿਹੁ ਸੁਜਸੁ ਬਡਾਈ। ਹਜ਼ਰਤ ਨਿਕਟਿ ਚਲਹੁ ਹਰਖਾਈ। ਸਭਿ ਕੇ ਮਨਸਬ ਹੋਇਂ ਸਵਾਏ। ਹਯ ਸਮੇਤ ਗਰ ਦੇਹੁ ਪੁਚਾਏ' ॥ ੭ ॥

[1]ਇਉਂ ਵਿਚਾਰ ਕੇ ਰੇਖਿਆ। [2]ਫੇਲ (ਏਨਾ)। [3]ਤਕੜਾਈ। [4]ਤੀਲੇ ਨੂੰ ਲਗੀ ਅੱਗ। (ਅ) ਅੱਗ ਦਾ ਕਿਣਕਾ। [5]ਬਨ ਤਕ (ਅੱਗ) ਵਧ ਜਾਵੇ ਤਾਂ। [6]ਜਾਕੇ ਨੇ ਨਾ ਲਏਂਗੇ।

*ਪਾ:–ਜਹੋ ਬਿਲੰਦ ਨ ਬੁਝੈ ਲਖੱਯਤਿ।

ਕਾਲੇਖਾਨ ਕਹੋ ਤਿਸ ਬੈਰੀ। 'ਕਹਾਂ ਕੁਤਬ ਖਾਂ! ਮਸਲਤ ਤੇਰੀ ? ਜੰਗ ਜਾਮਨੀ ਕੈ ਦਿਨ ਕੇਰਾ। ਗਹਹੋ ਜਾਇ ਜਿਮ ਗੁਰੂ ਬਡੇਰਾ ॥੮॥ ਅਸ ਨ ਹੋਇ ਜਬੈਂ ਪ੍ਰਥਮ ਲਰਾਈ। ਲਲਾ ਸੁ ਕੰਬਰ ਦਲ ਸਮੁਦਾਈ। ਸੋਵਤਿ ਅਬਿ ਲੈ ਪਾਇਂ ਪਸਾਰੇ। ਕਾਰਜ ਸਰਹੋ ਨ, ਰਣ ਮੈਂ ਹਾਰੇ॥੯॥ਘਾਂਤੇ ਮ੍ਰਿਗ ਮਾਰਨ ਕੇ ਕਾਜਾ। ਹਤਨਿ* ਸਿੰਘ ਕੋ ਕਰਹਿ ਸਮਾਜਾ। ਇਮ ਕਹਵਤਿ ਲੋਕਨਿ ਤੇ ਸੁਨੀ। ਪਰਖਨ ਕੀਨਿ ਬਾਤ ਹੈ ਘਨੀ' ॥੧੦॥ ਕਹੋ ਕੁਤਬ ਖਾਂ 'ਨਿਸਚੇ ਐਸੇ। ਆਪ ਕਰੀ ਫੁਰਮਾਵਨ ਜੈਸੇ। ਤਉ ਦੇਖੀਏ ਭਲੇ ਬਿਚਾਰੇ। ਗੁਰੂ ਸਰਮਾ ਹਤੇ ਹਜ਼ਾਰੈਂ ॥੧੧॥ ਏਕਾ ਏਕੀ ਗਹਹੋ ਨ ਜਾਇ। ਖੜਗ ਪ੍ਰਹਾਰਹਿ ਸੁਭਟ ਗਿਰਾਇ। ਹਰਿ ਗੋਬਿੰਦ ਬਿਨਾਂ ਸਵਧਾਨੀ[1]। ਇਹੁ ਨੀਕੀ ਸਭਿ ਕੇ ਮਨ ਭਾਨੀ ॥੧੨॥ ਪਾਛਲ ਰਾਤਿ ਪਰੋ ਕਰਿ ਹੋਲਾ। ਕਰੋ ਚਮੂੰ ਹਤਿ ਰੇਲ ਰੁ ਪੇਲਾ। ਪੈਂਦਾ ਸਨਮੁਖ ਤਿਨ ਕੇ ਜੈ ਹੈ। ਬਲ ਬਿਸਾਲ ਤੇ ਗਹਿ ਗੁਰ ਲੈ ਹੈ ॥ ੧੩ ॥ ਅਲਪ ਬਾਹਿਨੀ ਮਾਰਨ ਕਹਾਂ[2]। ਹਤਹਿੰ ਤੁਰਤ ਹਮ ਲਸ਼ਕਰ ਮਹਾਂ'।ਇਮ ਠਾਨਤਿ ਮਸਲਤ ਜਿਸ ਕਾਲ। ਚਹਤਿ ਚਢਨ ਕਹੁ ਬੀਰ ਬਿਸਾਲ ॥ ੧੪ ॥ ਤਬਿ ਲੌ ਧੀਰਮਲ ਕੀ ਪਾਤੀ। ਪਹੁੰਚੀ ਤਿਨ ਢਿਗ ਕੁਮਤਿ ਕੁਥਾਤੀ[3]।ਅਪਨਾ ਆਪ ਬਚਾਵਨ ਕਾਰਨ†। ਪਿਤ ਗੁਰ ਤਜਾਗ ਤੁਰਕ ਅਨੁਸਾਰਨ† ॥ ੧੫ ॥ ਖੋਲਿ ਪਠੀ ਸਭਿ ਮਹਿੰ ਬੱਖਜਾਤ। 'ਲਿਖਤੁਮ ਧੀਰਮਲ ਨਿਜ ਬਾਤ। ਪੈਂਦਖਾਨ! ਮੈਂ ਪੱਖੀ ਤੇਰਾ। ਨਹਿੰ ਅਪਮਾਨ ਸਹੈ ਮਨ ਮੇਰਾ ॥ ੧੬ ॥ ਅਬਿ ਤੂੰ ਆਉ ਬਿਲੰਬ ਨ ਧਾਰੋ। ਸ਼ਾਹੁ ਸੰਗ ਕਰਿ ਮੇਲ ਹਮਾਰੋ। ਮੈਂ ਨ ਬਿਰੋਧ ਕਮਾਵਨ ਕਰੋਂ। ਹਜ਼ਰਤ ਕੇ ਹਮੇਸ਼ ਅਨੁਸਾਰੋਂ' ॥੧੭॥ ਸੁਨਿ ਸਭਿ ਕੇ ਮਨ ਹਰਖਤਿ ਹੋਏ। ਪਰਸੋ ਭੇਦ[4] ਘਰ ਮੈਂ ਇਮ ਜੋਏ। "ਉੱਤਰ ਲਿਖਹੁ–ਦੇਤਿ ਸੁਧ ਰਹੋ। ਜਿਮ ਹੁਇ ਫਤੇ ਹਮਾਰੀ ਕਹੋ–'॥੧੮॥ਤੁਰਕਨ ਤੇ ਲਿਖਾਇ ਕਰਿ ਲਜਾਧੋ। ਧੀਰ ਮੱਲ ਕੇ ਨਿਕਟਿ ਪੁਚਾਧੋ।ਸਭਿ ਲਸ਼ਕਰ ਤਜਾਰੀ ਤਬਿ ਕੀਨਿ।ਜਹਿੰ

---

[1]……ਸਾਵਧਾਨੀ ਤੋਂ ਬਿਨਾਂ ਹਨ ਭਾਵ ਤਿਆਰ ਨਹੀਂ ਹਨ। [2]ਵੱਡੀ ਫੌਜ ਦਾ (ਸਾਡੇ ਅਗੇ) ਮਾਰਨਾ ਕੀ ਹੈ। [3]ਖੋਟੀ ਮਤਿ (ਨਾਲ ਲਿਖੀ) ਖੋਟੀਆਂ ਗਲਾਂ ਵਾਲੀ (ਪਤ੍ਰਿਕਾ)। [4]ਭੇਤ। [5]ਤੁਰਕਾਂ ਆਪਸ ਵਿਚ ਸਲਾਹ ਕਰਕੇ ਕਹਿਆ। *ਪਾ:—ਹਰਣ।

†ਇਕ ਲਿਖਤੀ ਨੁਸਖੇ ਵਿਖੇ ਇਹ ਦੋਨੋਂ ਤੁਕਾਂ ਨਹੀਂ ਹਨ ਤੇ ਚਉਪਈ ਦੇ ਦੋ ਹੀ ਚਰਨ ਹਨ। ਇਕ ਛਾਪੇ ਦੇ ਨੁਸਖੇ ਵਿਖੇ ਇਨ੍ਹਾਂ ਦੀ ਥਾਂ ਇਹ ਪਾਠ ਹੈ:- ਚਲਿ ਕਰਿ ਦੂਤ ਗਏ ਤਿਹ ਠਾਂ ਹੀ। ਪੈਂਦਖਾਨ ਜਹਿ ਸੰਗ ਸਮੁਹਾਈ।

ਕਹਿੰ ਤੇ ਹਕਾਰਿ ਨਰ ਲੀਨ॥੧੯॥ਨਹੀਂ ਜੰਗ ਕੀ ਬਾਤ ਸੁਨਾਵੈਂ।ਕਹੈਂ'ਸੁ ਰੋਪੜ ਕੋ ਚਲਿ ਜਾਵੈਂ। ਕਾਲੇਖਾਨ ਨਜਾਫ਼ ਤਿਹ ਦੇਨੀ'। ਨਿਜ ਮੁਰਾਦ ਹਾਸਲ ਕਰਿ ਲੈਨੀ॥੨੦॥ਪੀਰਸਖਾਲਤ*ਵਲੀਬਿਸਾਲਾ।ਲਸ਼ਕਰ ਸਹਿਤ ਤਹਾਂ ਕੋ ਚਾਲਾ'।ਲਵਪੁਰਿ ਤੇ ਜਬਿ ਕੇ ਇਤ ਚਾਲੇ।ਭੇਤ ਨ ਦੇਤਿ ਕਹਤਿ ਇਸ ਢਾਲੇ॥੨੧॥ਜੋਤਿਕ ਦੁਆਬੇ ਬਿਖੈ ਪਠਾਨ। ਕਰੈ ਇਕੱਤ੍ਰ ਹਕਾਰਨ ਠਾਨਿ।ਅਧਿਕ ਬਾਹਿਨੀ ਕਰੀ ਬਟੋਰ॥ਕਿਤਿਕ ਆਇਮਿਲਿਲੂਟਨ ਲੋਰ॥ ੨੨ ॥ ਕਾਲੇ ਖਾਂ ਸਭਿ ਕੋ ਸਨਮਾਨੈ। ਖਾਨ ਪਾਨ ਦੇ ਮ੍ਰਿਦੁਲ ਬਖਾਨੈ। ਲਸ਼ਕਰ ਬਡੋ ਦੇਖਿਕਰਿਫੂਲਾ।ਜੰਗਕਰਨਿਕੋਚਿਤਅਨਕੂਲਾ॥੨੩॥ਚਢਯੋ ਨਿਸਾ ਮਹਿੰ ਬਜੇ ਨਿਸ਼ਾਨ। ਤਤਛਿਨ ਪਾਏ ਜ਼ੀਨ ਕਿਕਾਨ। ਗੁਲਕਾਂ ਗਨ ਬਰੂਦ ਬਰਤਾਈ। ਪੁਰਿ ਤੇ ਵਹਿਰ ਨਿਕਸਿ ਥਿਰ ਥਾਈਂ ॥ ੨੪ ॥ ਅਰਧ ਲਾਖ ਅਰੁ ਦੋਇ ਹਜ਼ਾਰ'।ਕਾਲੇਖਾਨ ਸਾਥ ਅਸਵਾਰ।ਸੈਨਾ ਸਹੱਸ੍ਰ ਇਕਾਦਸ਼ ਆਨਿ'। ਕੁਤਬਖਾਨ ਕੇ ਸੰਗ ਪਧਾਨ ॥ ੨੫ ॥ ਸਭਿ ਦੁਆਬੇ ਤੇ ਕਰੀ ਬਟੋਰਿ। ਚਮੂੰ ਸਹੱਸ੍ਰ ਦੋਇ ਦਸ ਔਰ[੫]। ਸਗਰੀ ਭਈ ਪਛੱਤ੍ਰ ਹਜ਼ਾਰ। ਅਪਰ ਸੈਂਕਰੇ ਮਿਲਿ ਅਸਵਾਰ॥੨੬॥ ਮਿਲੇ ਆਨਿ ਜਿਤ ਕਿਤ ਤੇ ਤੁਰਕ। ਪੈਰੇ ਕਾਲ ਹੋਨਿ ਕੋ ਸ਼ਾਰਕ। ਕਿਤਿਕ ਊਨ ਭਾ ਲਸ਼ਕਰ ਲਾਖ[੬]।ਲੈ ਕਰਿ ਸਾਥ ਜੰਗ ਅਭਿਲਾਖ॥੨੭॥ਨਿਜ ਨਿਜ ਮਿਸਲਨਿ ਬਜੇ ਨਗਾਰੇ। ਨਿਕਸੇ ਨਗਰ ਹੋਇ ਸਭਿ ਤਯਾਰੇ। ਪੀਵਤਿ ਮਿਲਿ ਸ਼ਰਾਬ ਮਤਵਾਰੇ। ਬਾਕ ਅਟਪਟੇ ਕਰਤਿ ਉਚਾਰੇ ॥੨੮॥ ਸਾਗਰ ਮਨਹੁੰ ਉਛਲ ਕਰਿ ਚਾਲਾ। ਗਮਨਜੋ ਲਸ਼ਕਰ ਏਵ ਬਿਸਾਲਾ।ਉਡੀ ਧੂਲ ਛਾਦਜੋ ਅਸਮਾਨਾ। ਕਰਨਿ ਨੈਨ ਮਹਿੰ ਪਰਹਿ ਮਹਾਨਾ[੭] ॥ ੨੯ ॥ ਉਡਗਨ ਚੰਦ ਨ ਪਰਹਿ ਦਿਖਾਈ। ਮਨਹੁੰ ਘਟਾ ਚਹੁੰਦਿਸ਼ਿ ਘਿਰ ਆਈ। ਚਲਜੋ ਸ਼ਲਭ ਦਲ[੮] ਬ੍ਰਿੰਦ ਅਨਿੰਦ। ਸਿੰਧੁ ਅਹੈਂ ਸ਼੍ਰੀ ਹਰਿਗੋਬਿੰਦ ॥ ੩੦ ॥ ਬੁਡਿ ਬੁਡਿ[੯] ਸਗਰੇ ਮਰਿ ਜੈ ਹੈਂ। ਥਿਰ ਹੋਵਨਿ ਕੋ ਥਾਂਵ ਨ ਪੈਹੈਂ। ਲਸ਼ਕਰ ਸੰਗ ਲਏ ਇਮ ਸਾਰਾ। ਕਾਲੇਖਾਂ ਗਮਨਜੋ ਮੁਦ ਧਾਰਾ ॥ ੩੧ ॥ ਭਏ ਕੁਸ਼ਗਨ ਸੁ ਮਰਨ ਜਨਾਵੈਂ। ਬਾਮ ਬਿਲੋਚਨ ਸਭਿ ਫੁਰਕਾਂਵੈਂ।ਸ਼ਿਵਾ ਅਸ਼ਿਵਾ[੧੦]ਸਮੁਖ

[੧]ਭੇਟਾ ਚੜ੍ਹਾਉਣੀ ਹੈ। [੨]ਚਾਹ ਕਰਕੇ। [੩]ਬਵੰਜਾ ਹਜ਼ਾਰ। [੪]ਗਿਆਰਾਂ ਹਜ਼ਾਰ ਹੋਰ। [੫]ਬਾਰਾਂ ਹਜ਼ਾਰ ਹੋਰ। [੬]ਲਖ ਤੋਂ ਕੁਛਕੁ ਘਟ। [੭]ਕੰਨਾਂ ਤੇ ਨੇਤ੍ਰਾਂ ਵਿਚ ਬਹੁਤ (ਦੂੜ) ਪੈਂਦੀ ਹੈ। [੮]ਟਿੱਡੀ ਦਲ। [੯]ਡੁੱਬ ਡੁੱਬ ਕੇ। [੧੦]ਅਲੂਣੇ ਰਿੰਦੜੇ ਆਂ। *ਪਾਃ-ਸਖਾਵਤ।

ਕੋ ਧਾਵੈਂ। ਮੁਖ ਤੇ ਅਗਨੀ ਬਮਤਿ ਦਿਖਾਵੈਂ ॥ ੩੨ ॥ ਉਲਕਾਪਾਤ ਹੋਤਿ ਬਹੁਤੇਰੇ। ਬੋਲਤਿ ਹੈਂ ਉਲੂਕ ਚਹੁੰਫੇਰੇ। ਮਰਨੋ ਹੁਤੋ ਕੋ ਨਗਰ ਮਝਾਰੀ। ਰੁਦਨਿ ਸੁਨਾਵਤਿ ਹੈਂ ਬਹੁ ਨਾਰੀ ॥ ੩੩ ॥ ਪੈਂਦਾ ਕੁਤਬਖਾਨ ਬਲਵਾਨ। ਲੀਨੇ ਸੰਗ ਖਾਨ ਅਸਮਾਨ। ਮਸਲਤ ਕਰਤਿ ਲਰਨ ਕੀ, ਚਾਲੇ॥੩੪॥ ਮਾਰਗ ਅਰਧ ਗਏ ਚਲਿ ਜਬੈ।ਮਿਲਨੋ ਮਲਕ ਦਾਤਾਰ ਸੁ ਤਬੈ। ਕੁਛਕ ਸੈਨ ਹੈ ਜਿਸ ਕੋ ਸੰਗ।ਕੁਤਬਖਾਨ ਕੋ ਭ੍ਰਾਤ ਸੁ ਅੰਗ ॥੩੫॥ ਕਰਿ ਸਲਾਮ ਕੋ ਬੂਝਤਿ ਖਰਨੋ। 'ਕਿਤ ਕੋ ਸਭਿਨਿ ਪਯਾਨਾ ਕਰਨੋ ?'।ਕਾਲੇਖਾਂ ਬੋਲਨੋ ਗਰਬਾਇ । 'ਕੇਹਰਿ ਬਲੀ ਰਹੈ ਇਸ ਥਾਇਂ ॥ ੩੬ ॥ ਬਹੁਤ ਜੀਵ ਸੰਘਾਰਨਿ ਕਰੈ।ਕੋ ਬਲ ਧਾਰਿ ਨ ਆਗੈ ਅਰੈ। ਤਿਸ ਕੋ ਹਿਤ ਸ਼ਿਕਾਰ ਕੋ ਚਾਲੇ। ਅਬਿ ਸੰਘਾਰਹਿਂ ਖੋਜਿ ਬਿਸਾਲੇ' ॥੩੭ ॥ ਇਮ ਕਹਿ ਸੁਨਿ ਕਰਿ ਹਰਖ ਕਰੰਤੇ । ਚਲਤਿ ਅਗਾਰੀ ਚੌਂਪ ਧਰੰਤੇ । ਛੋਟੇ ਮੀਰ ਗ਼ਾਮ ਲੌ ਗਏ। ਜਾਇ ਸੁ ਲਸ਼ਕਰ ਇਕ ਥਲ ਭਏ ॥੩੮॥ ਭਰਨੋ ਧੂਰ ਤੇ ਸੋ ਤਬਿ ਗ਼ਾਮ। ਲੂਟ ਪਰੀ ਢਹਿਗੇ ਸਭਿ ਧਾਮ । ਨਿਸਾ ਬਿਖੈ ਨਹਿਂ ਜਾਹਿਂ ਪਛਾਨੈ । ਮਿਲਨੋ ਗਰਦ ਮੈਂ ਭਾ ਸਭਿ ਹਾਨੈ॥੩੯॥ਗੁਰ ਕੋ ਬਾਕ ਸਾਚ ਸੋ ਭਯੋ।ਉਤਰੇ ਜਥਹਿ ਉਚਰਿ ਜੋ ਦਯੋ[1]। ਪੈਂਦੇਖਾਨ, ਖਾਨ ਅਸਮਾਨ। ਮਿਲਿ ਕਰਿ ਕੁਤਬਖਾਨ ਇਕ ਥਾਨ ॥ ੪੦ ॥ ਅਨਵਰਖਾਨ, ਮਲਕ ਦਾਤਾਰ ।ਮਿਲਿ ਮਸਲਤ ਕੋ ਕਰਤਿ ਉਚਾਰ । 'ਬਿਨਾਂ ਸ਼ਬਦ ਤੇ ਅਬਿ ਚਲਿ ਪਰੀਯਹਿ। ਸ਼ਕਲ ਅਚਾਨਕ ਪ੍ਰਾਨਨਿ ਹਰੀਅਹਿ' ॥ ੪੧ ॥ ਪੈਂਦਾ ਕਹੈ 'ਜਾਉ ਮੈਂ ਤਹਾਂ। ਗੁਰ ਕੋ ਪੌਰ ਨਿਕਸਿਬੇ ਜਹਾਂ। ਨਿਕਸਤਿ ਅੰਕ ਭਰੌਂ ਬਸਿ ਕਰੌਂ। ਜੀਵਤਿ ਗਹੌਂ, ਮਹਾਂ ਬਲ ਧਰੌਂ ॥ ੪੨ ॥ ਪੁਰਿ ਕੋ ਲੂਟ ਲੇਹੁ ਸਭਿ ਐਨ। ਹਤਹੁ ਤੁਰਤ ਗੁਰ ਕੀ ਲਘੁ ਸੈਨ । ਕਾਰਜ ਸੁਗਮ ਭਲੇ ਬਨਿ ਜਾਇ। ਇਹੀ ਰੀਤਿ ਹਮਰੇ ਮਨ ਭਾਇ' ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਲਸ਼ਕਰ ਚਰਿ ਆਵਨ' ਪ੍ਰਸੰਗ ਵਰਨਨੰ ਨਾਮ ਦੋਵ ਉਨਵਿੰਸਤੀ ਅੰਸੁ ॥ ੧੯ ॥

੨੦. [ਮੰਗ ਆਰੰਭ]।

ਦੋਹਰਾ ॥ ਸਤਿਗੁਰ ਹਰਿਗੋਵਿੰਦ ਜੀ ਬਡੇ ਬਹਾਦੁਰ ਧੀਰ। ਮਾਰ ਨਿਕਾਸਨੋ ਖਾਨ ਕੋ ਲਖਿ ਨਿੰਦਕ ਬੇਪੀਰ ॥ ੧ ॥ ਪਾਧੜੀ ਛੰਦ ॥ ਕਰਿ ਖਾਨ ਪਾਨ ਸਵਧਾਨ ਬੀਰ। ਕਰਤਾਰ ਪੁਰੇ ਚਹੁੰ ਦਿਸ਼ਨਿ ਭੀਰ। 'ਹੁਇ ਸਜਧ ਬੱਧ ਭਟ ਅਰਧ ਜੋਇ। ਬਿਸਰਾਮ ਹੋਤੁ ਲਿਹੁ ਅਰਧ ਸੋਇ॥੨॥ਤੁਰਕਾਨ

[1]ਜਦੋਂ ਉਤਰੇ ਸਨ (ਇਸ ਪਿੰਡ ਦੇ ਬਾਹਰ ਤਦੋਂ) ਜੋ ਵਾਕ ਉਚਾਰ ਦਿਤਾ ਸੀ।

ਸੈਨ ਤੇ ਬਨਿ ਸੁਚੇਤ। ਸੁਨਿ ਸ਼ਬਦ ਉਠਹੁ ਸਭਿ ਜੰਗ ਹੇਤੁ। ਗੁਲਕਾਂ ਬਰੂਦ ਲੀਜਹਿ ਸੰਭਾਲ'। ਸੁਨਿ ਸੁਭਟ ਗੁਰੂ ਕੇ ਬਲਿ ਬਿਸਾਲ ॥ ੩ ॥ ਗੁਰ ਹੁਕਮ ਪਾਇ ਹੈ ਕੈ ਸੁਚੇਤ। ਗਰਜੇ ਬਿਲੰਦ ਬਛ* ਜੰਗ ਹੇਤੁ।ਗਹਿ ਸਿਪਰ ਖੜਗ ਕਟ ਕਸਨਿ ਕੀਨਿ।ਨਿਜ ਨਿਜ ਤੁਰੰਗ ਪਰ ਪਾਇ ਜ਼ੀਨ ॥੪॥ ਹੁਇ ਸਨਧਬੱਧ ਫਿਰਤੇ ਚੁਫੇਰ। ਤੁਰਕਾਨ ਹਾਨਿ ਰਣ ਚਹਿੰ ਬਡੇਰ। ਜਬਿ ਸਵਾ ਜਾਮ ਰਹਿ ਗੀ ਸੁ ਰਾਤਿ। ਗੁਰਗਿਰਾ[1] ਪਛਤਿ ਸਿਖ ਫਿਰਤ ਜਾਤਿ[2] ॥ ੫ ॥ ਧੁਨਿ ਉਠਤਿ ਉਚ ਮੁਨਿਧੈਰਤਿ ਦੂਰ। ਕਰਤਾਰ ਪੂਰੇ ਚਹੁੰ ਗਿਰਦ ਭੂਰ। ਜਬਿ ਸੁਨੀ ਆਨਿ ਤੁਰਕਾਨ ਕਾਨ[3]। ਉਰ ਭਏ ਸ਼ੁੱਧ ਕਰਿ ਕਪਟ ਹਾਨਿ॥੬॥ਤਬਿ ਕਾਲੇਖਾਂ ਬੋਲਸੋ ਸੁਨਾਇ[4]ਅਬਿ ਭਯੋ ਨੇਰ ਜਾਨਸੋ ਸੁ ਜਾਇ। ਸਮ ਕਾਤੁਰ ਦੁੰਦਭਿ ਨਹਿੰ ਬਜਾਇ[5]। ਇਹੁ ਅਨੁਚਿਤ ਗਤਿ, ਨਹਿੰ ਮੁਹਿ ਸੁਹਾਇ ॥ ੭ ॥ ਭਜਿ ਦੇਹੁ ਕਪਟ, ਭਾ ਜੰਗ ਭੇਰ। ਧੌਂਸਨਿ ਬਜਾਇ ਅਬਿ ਕਰਹੁ ਨੇਰ'। ਕਹਿ ਕੁਤਬਖਾਨ ਅਰੁ ਪੈਂਦਖਾਨ। 'ਇਹੁ ਆਪ ਜਿ ਮਰਜ਼ੀ ਦਿਹੁ ਨਿਸ਼ਾਨ ॥ ੮ ॥ ਅਬਿ ਕਰਹੁ ਨ ਬਿਲਮ ਬਿਹਾਇ ਕਾਲ। ਇਕਬਾਰ ਪਰਹੁ ਹਮਲਾ ਬਿਸਾਲ।ਪੁਰਿ ਮਹਿੰ ਪ੍ਰਵੇਸ਼ ਹੁਇ ਕਰਹੁ ਮਾਰ। ਨਹਿੰ ਅਰਨ ਦੇਹੁ ਸੈਨਾ ਅਗਾਰ'॥੯॥ਜਬਿ ਕਰਸੋ ਹੁਕਮ ਦੁੰਦਭਿ ਬਜਾਇ।ਤਬਿਦਈ ਚੋਬਦੁਹਰੀ ਲਗਾਇ।ਧੁਨਿਪਰੀ ਕਾਨਜੋਧਾਨਿ ਆਇ ।ਸਵਧਾਨ ਹੁਤੇ ਚਹੁੰਦਿਸ਼ਿ ਫਿਰਾਇ॥੧੦॥ਦਿਜ ਮਲਕਜਾਤਿ ਤਿਨ ਮਹਿੰ ਫਿਰੰਤਿ। 'ਹੁਜਹਿ ਤਯਾਰ' ਸਭਿ ਕੋ ਕਹੰਤਿ। 'ਸੁਧ ਕਰੋ ਗੁਰੂ ਢਿਗ, ਜਾਇ ਧਾਇ। ਸਵਧਾਨ ਬਨਹੁ ਹਿਤ ਲਰਨ ਆਇ' ॥ ੧੧ ॥ ਹਯ ਕੋ ਭਜਾਇ ਪਹੁੰਚਸੋ ਤੁਰੰਗ।ਉਤਰਸੋ ਸੁ ਪੌਰ ਅੰਤਰਿ ਬਰੰਤਿ।ਗੁਰ ਅੱਗੂ ਸੋਚ ਕਰਿ ਕੈ ਸ਼ਨਾਨ। ।ਥਿਰ ਰੂਪ ਸੱਚਿਦਾਨੰਦ ਧਯਾਨ ॥੧੨॥ ਤਬਿ ਗਯੋ ਬਿੱਪ੍ਰ ਕੀਨਾਂਸ ਬਖਾਨ। 'ਦਲ ਤੁਰਕ ਆਇ ਪਹੁੰਚਸੋ ਮਹਾਨ । ਜਿਮ ਹੋਇ ਹੁਕਮ ਕੀਜਹਿ ਉਪਾਇ।ਚਢਿ ਚਲਹਿ ਬੀਰ, ਜਿਸ ਲੇਹੁ ਨਾਇ' ॥ ੧੩ ॥ ਸੁਧ ਭਾਖਿ ਬਿੱਪ੍ਰ, ਰਹਿ ਠਾਂਢਿ ਭੀਰ।ਸ਼੍ਰੀ ਹਰਿਗੁਵਿੰਦ ਸੁਨਿ ਬੀਰ ਧੀਰ। ਜਪ ਕੀਨਿ ਪਾਠ ।ਚਤ ਏਕ ਹੋਇ। ਪ੍ਰਭੁ ਸਰਬ ਕਲਾ ਸਮਰੱਥ ਸੋਇ ॥ ੧੪ ॥ ਪਠਿ ਅੰਤ ਕੀਨ ਸਿਰ ਕੋ ਨਿਵਾਇ। ਤਬਿ ਸੁਨੀ ਤੁਫੇਗਨ ਧੁਨਿ

[1]ਗੁਰਬਾਣੀ। [2]ਤੁਰਦੇ ਫਿਰਦੇ। [3]ਤੁਰਕਾਂ ਨੇ ਤੁਣੀ (ਬਾਣਾਂ ਦੀ ਧੁਨਿ)। [4]ਕਾਇਰਾਂ ਵਾਂਗ (ਜੋ ਅਸੀਂ) ਧੌਂਸੇ ਨਹੀਂ ਵਜਾਉਂਦੇ। *ਪਾਃ—ਸਭਿ।

ਉਠਾਇ। ਸਵਧਾਨ ਬੀਰ ਜੇ ਅੱਗੂ ਠਾਂਢਿ[1]। ਰਣ ਭਯੋ ਪ੍ਰਥਮ, ਭਹਿੰ ਰੋਸ ਬਾਢ[2] ॥੧੫॥ ਜਿਮ ਭਾਠ ਬਿਖੈ ਭੁਜਿਯੇਤਿ ਧਾਨ। ਸੁਨਿਯੇਤਿ ਤਥਾ ਬਹੁ ਸ਼ਬਦ ਕਾਨ। ਤਬਿ ਭਨਸੋ[3] ਬਿੱਪ੍ਰ ਸੋਂ 'ਛਿੱਪ੍ਰ ਜਾਇ। ਲੱਖੁ ਸੁ ਬੀਰ ਦੀਜੈ ਚਢਾਇ' ॥ ੧੬॥ ਜਬਿ ਹਤੀ ਸਾਂਗ ਰਣ ਪ੍ਰਥਮ ਮਾਂਹਿ। ਕਿਯ ਸੈਨਪਤੀ ਲਖਿ ਸੁਭਟ ਤਾਂਹਿ।ਗੁਰ ਕਹਸੋ[4]'ਪੰਚ ਸੈ ਸੈਨ ਸੰਗ। ਤੁਰਕਾਂਨ ਹਾਨ ਹਿਤ ਰਚਹਿ ਜੰਗ ॥ ੧੭ ॥ ਭਟ ਮਿਹਰ ਚੰਦ, ਅਮੀਆਂ ਸੁ ਦੋਇ। ਦਲ ਸੰਗ ਚਾਰ ਸੈ ਲੇਹਿੰ ਸੋਇ। ਤਿਸ ਕੀ ਸਹਾਇ ਮਹਿੰ ਸਾਵਧਾਨ। ਦੁਹੁੰ ਦਿਸ਼ਾ ਰਹਹਿੰ ਰਿਪੁ ਕਰਹਿੰ ਹਾਨ ॥ ੧੮ ॥ ਨੌਂ ਸੈ ਸਊਰ[5] ਹੈਂ ਸ਼ੇਖ ਜੋਇ। ਪੁਰਿ ਕਰਹਿ ਰੱਛ ਚਹੁੰਦਿਸ਼ਿਨਿ ਸੋਇ'। ਭਟ ਹੁਤੇ ਅਸ਼ਟ ਦਸ ਸੈ[6] ਤੁਰੈਗ।ਜੋ ਬਚੇ ਕਰਤਿ ਜੰਗਲ ਸੁ ਜੰਗ ॥੧੯॥ ਸਿਖ ਹੁਤੇ ਬਹੁਤ ਦੇਸ਼ਾਨਿ ਆਇ। ਸਭਿ ਹੁਇ ਸੁਚੇਤ ਸਤਿਗੁਰ ਅਲਾਇ। ਦਿਜ ਮਲਕਜਾਤਿ ਸੁਨਿ ਹੁਕਮ ਧਾਇ। ਲੱਖੁ ਪ੍ਰਚੰਡ ਦੀਨਸਿ ਚਢਾਇ ॥੨੦॥ਪਸ਼ਚਾਤ ਸੈਨਪਤਿ ਜੁਗ ਸੁਚੇਤ। ਸੁਨਿ ਹੁਕਮ ਚਢੇ ਬਜ਼ ਜੰਗ ਹੇਤੁ। ਬਹੁ ਭਯੋ ਕੁਲਾਹਲ ਸਗਲ ਥਾਨ। ਚਲਿ ਜ੍ਵਾਲਾ ਬਮਲੀ[7] ਸ਼ਬਦ ਠਾਨਿ॥੨੧॥ਸੂਰਨਿ ਅਨੰਦ, ਕਾਤੁਰ ਭਰੈਤਿ। ਗੁਰ ਕੇ ਨਿਸ਼ਾਨ ਊਚੇ ਬਜੰਤਿ। ਤਬਿ ਸ਼੍ਰੀ ਗੁਰਦਿੱਤਾ ਨਿਕਟਿ ਆਇ। ਹੁਇ ਸਨਧਬੱਧ ਰਿਪੁ ਲਰਨਿ ਚਾਇ ॥੨੨॥ ਪਿਤ ਕੀ ਨਿਦੇਸ਼ ਚਾਹਤਿ ਬਿਸਾਲ। ਕਰ ਧਰਸੋ ਧਨੁਖ ਨਿਸ਼ਠੁਰ[8] ਕਰਾਲ। ਮਿਲਿ ਸੁਭਟਨ ਮਹਿੰ ਪੂਰਬ ਕਹੰਤਿ[9]।-[10]ਰਨ ਸਮੈ ਨ ਪਿਤਕੋਢਿਗ ਰਹੰਤਿ ॥ ੨੩ ॥ ਚਿਤ ਚਹਤਿ ਰਹਤਿ ਲਹਿ ਮੁਦਤਥਾਨ[11]-। ਲਖਿ ਪੁੱਤ੍ਰ ਕਾਮਨਾ ਗੁਰ ਬਖਾਨਿ। 'ਜਬਿ ਲਗਿ ਸੁ ਨਿਸਾ ਰਹਿ ਅੰਧਕਾਰ। ਪਰ ਅਪਰ ਨਰਨਿ ਨਹਿੰ ਪਰਿ ਚਿਨਾਰ॥੨੪॥ਤਬਿ ਲਗੇ ਨਗਰ ਮਹਿੰ ਰਹੁ ਫਿਰੈਤਿ। ਸਵਧਾਨ ਸਭਿਨਿ ਜੋਧਾ ਕਰੀਤ। ਹੁਇ ਪ੍ਰਾਤਿ,ਲਰਹਿੰ ਤਬਿ ਖੇਤ ਮਾਂਹਿ। ਗਨ ਤੁਰਕ ਆਇੰ, ਹਤਿ ਪ੍ਰਾਨ ਤਾਂਹਿ' ॥ ੨੫ ॥ ਇਮ ਪਿਤਾ ਬਾਕ ਕੌ ਸੀਸ ਧਾਰਿਹਯ ਚਢਸੋ ਫਿਰੰਤਿ ਸੂਰਨਿ ਮਝਾਰ। ਜਿਤ ਗੋਲ[12] ਤੁਰਕ ਕੋ ਆਇ ਜ਼ੋਰ। ਤਿਤ ਜਾਤਿ ਸੂਰਮੇ ਦੌਰਿ ਦੌਰਿ ॥ ੨੬ ॥ ਤਜਿ ਤੁਪਕ ਤੁੰਛ

[1]ਖਲੋਤੇ ਸੀ। [2]ਓਥੇ ਵਧੇ ਹੋਏ ਰੋਸ ਨਾਲ। [3](ਗੁਰੂ ਜੀ ਨੇ) ਕਿਹਾ। [4]ਸਵਾਰ। [5]੧੮੦੦। [6]ਦੂਕਾਂ। [7]ਕਰੜਾ। [8]ਕਹਿੰਦਾ ਹੁੰਦਾ ਸੀ। [9]ਜੰਗ ਸਮੇਂ ਮੈਂ ਪਿਤਾ ਜੀ ਪਾਸ (ਕਦੇ) ਨਹੀਂ ਰੋਇਆ, ਚਿਤ ਚਾਉ ਨਾਲ (ਪਾਸ ਹੋਣਾ) ਚਾਹੁੰਦਾ ਰਹਿੰਦਾ ਹੈ। [10]ਛੁੰਡ।

ਕੋ ਤੋਰਿ ਤੋਰਿ। ਕਰਿ ਘੋਰ ਜੰਗ, ਦੇਂ ਮੋਰਿ ਮੋਰਿ। ਭੀਖਨ ਖ਼ਤੰਗ ਤਬਿ ਛੋਰਿ ਛੋਰਿ। ਸ਼ੱਤ੍ਰੂਨਿ ਸਰੀਰ ਗਨ ਫੋਰਿ ਫੋਰਿ ॥ ੨੭ ॥ ਗਨ ਤੁਰਕ ਜਿ ਹੋਲਾ ਘਾਲਿ ਘਾਲਿੰ। ਹਯ ਸੂਰ ਮਾਰਿ ਛਿਤ ਡਾਲਿ ਡਾਲਿ।ਘਮਸਾਨ ਘਨੋ ਕਰਿ ਬਾਰਿ ਬਾਰਿ। ਜੋ ਪਰਹਿੰ ਆਇ ਤਿਨ ਮਾਰਿ ਮਾਰਿ* ॥ ੨੮ ॥

ਪ੍ਰਮਾਣਕਾ ਛੰਦ ॥ ਤੁਰੰਗ ਛੋਰਿ ਛੋਰਿ ਕੈ। ਖਤੰਗ ਚਾਂਪ[1] ਜੋਰਿ ਕੈ। ਪ੍ਰਹਾਰਿ ਸ਼ੱਤ੍ਰੂ ਗੋਰਤੇ। ਪਰੈ ਬਿਹਾਲ ਟੋਰਤੇ॥੨੯॥ ਤੁਰੰਗ ਅੰਗ ਭੰਗ ਹ੍ਵੈ। ਗਿਰੰਤਿ ਸੂਰ ਸੰਗ ਹ੍ਵੈ[2]। ਤਜੰਤਿ ਫੇਰ ਧਾਇ ਹੈਂ। ਪਰੰਤਿ ਏਕ ਆਇ[3] ਹੈਂ ॥੩੦॥ ਕੁਲਾਹਲੇ ਹਲਾ ਹਲੀ। ਬਲੀਨ ਮੈਂ ਚਲਾਚਲੀ। ਸੁ ਜ਼ੋਰ ਪਾਇ ਆਵਤੇ।ਚਿਰੰਤਿ ਲਾਗਿ ਘਾਵ ਤੇ[4]॥੩੧॥ ਨ ਤੀਰ[5] ਹੋਨਿ ਪਾਵਤੇ।ਸੁ ਚਾਰ ਓਰ ਧਾਵਤੇ। ਪਰੰਤਿ ਹੂਹ ਦੇਯ ਕੈ। ਮੁਰੰਤਿ ਘਾਵ ਖੇਯ ਕੈ[6] ॥ ੩੨ ॥ ਬਿਲੰਦ ਕੋਪ ਧਾਰਿ ਹੀਂ।ਉਚਾਰਿ[7]ਮਾਰਿ ਮਾਰਿ[8] ਹੀ।ਲਗੈਂ ਤੁਰੰਗ ਭੀਰ ਹੀ। ਗਿਰੰਤਿ ਧੀਰ ਬੀਰ ਹੀ ॥ ੩੩ ॥ ਪਰੇ ਤੁਰੰਗ ਸੂਰਮਾ। ਮਿਲੰਤਿ ਜਾਤਿ ਧੂਰ ਮਾ[9]। ਦਿਖੰਤਿ ਨਾ ਅੰਧੇਰ ਮੈਂ। ਧਵਾਇ ਜੋ ਦਰੇਰ ਮੈਂ[10] ॥ ੩੪ ॥ ਗਿਰੰਤਿ ਤਾਂਹਿ ਊਪਰੇ। ਬਿਨਾ ਹਤੇ ਸੁ ਭੂ ਪਰੇ। ਦਰੰਤਿ ਪਾਇ ਸੈਗ ਤੇ। ਪਲਾਇਕੈ ਤੁਰੰਗ ਤੇ ॥ ੩੫॥ ਤੁਰੰਗ ਕੇ ਤੜਾਕ ਹ੍ਵੈਂ। ਖਤੰਗ ਕੇ ਸੜਾਕ ਹ੍ਵੈਂ। ਮਚਯੋ ਘਮੰਡ ਘੋਰ ਹੀ। ਮਰੈਂ, ਨ ਤੁੰਡ ਮੋਰਿ ਹੀ ॥ ੩੬ ॥ ਕਿਤੇਕ ਤ੍ਰਾਸ ਪਾਇ ਕੈ। ਨ ਹੋਤਿ ਸਾਮੁਹਾਇਕੰ। ਟਰੰਤਿ ਆਨ ਥਾਨ ਕੋ। ਪ੍ਰਹਾਨ ਕੈ ਗੁਮਾਨ ਕੋ[11] ॥ ੩੭ ॥ ਬਜੇ ਜੁਝਾਊ ਬਾਦਿਤਾ। ਉਤੰਗ ਜੰਗ ਨਾਦਤਾ[12]। ਪ੍ਰਚਾਰ[13] ਬੀਰ ਆਵਤੇ। ਮਰੈਂ ਤੁਰੰਗ ਘਾਵ ਤੇ॥੩੮॥ ਬਿਲੰਬ ਨਾ ਲਗੰਤਿ ਹੈ। ਚਟਾਪਟੀ ਜੁਝੰਤਿ ਹੈਂ। ਬਿਸਾਲ ਸ਼ੋਰ ਮਾਚਿਓ। ਲਹੂ ਸੁ ਧੂਲਿ ਰਾਚਿਓ॥੩੯॥ ਦੋਹਰਾ॥ ਇਸ ਪ੍ਰਕਾਰ ਸੈਘਰ ਮਚਯੋ ਤਿਮਰ ਜਾਮਨੀ ਮਾਂਹਿ। ਧੁਖਹਿੰ ਪਲੀਤੇ ਬਿੰਦ ਹੀ ਉਠਹਿੰ ਸ਼ਬਦ ਬਡ ਜਾਂਹਿ ॥ ੪੦ ॥

ਇਤਿ ਸ੍ਰੀ ਕੂਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੌ 'ਜੰਗ' ਪ੍ਰਸੰਗ ਕਰਨੰ ਨਾਮ ਬਿੰਸਤੀ ਅੰਸੂ ॥ ੨੦ ॥

੨੧. [ਰਾਤ ਦਾ ਜੰਗ]।

ਦੋਹਰਾ ॥ ਲਿਏ ਬਾਹਨੀ ਲਰਤਿ ਭਾ ਲੱਖੁ ਬੀਰ ਬਿਸਾਲ। ਜਿਤ ਦਿਸ਼

[1]ਤੀਰ ਧਨੁਖ ਵਿਚ। [2](ਘੋੜਿਆਂ ਦੇ) ਨਾਲ ਹੀ ਡਿਗਦੇ ...। [3]ਇਕ (ਦੇਰ) ਆਕੇ ਪੈਂਦੇ ਹਨ। [4]ਘਾਉ ਲਗਣ ਨਾਲ ਅਟਕਦੇ। (ਅ) (ਜੋ) ਠਹਿਰਦੇ ਉਨ੍ਹਾਂ ਨੂੰ ਜ਼ਖਮ ਲਗਦੇ। [5]ਨਹੀਂ। [6]ਮੁਕਦੇ ਹਨ ਜ਼ਖਮ ਖਾ ਕੇ। [7]ਮਿੱਟੀ ਵਿਚ। [8](ਘੋੜਿਆਂ ਦੇ) ਵੱਜਣ ਵਿਚ ਦਲੇ ਜਾਂਦੇ ਹਨ। [9]ਗੁਮਾਨ ਦੂਰ ਕਰਾਕੇ। [10]ਸ਼ੋਰ ਹੋਇਆ। [11]ਵੰਗਾਰ ਕੇ। *ਪਾ:—ਬਾਰ ਬਾਰ।

ਆਵਹਿ ਟੋਲ ਰਿਪੁ ਹਨਹਿ ਤੁਰੰਗ ਕਰਾਲ ॥ ੧ ॥ ਭੁਜੰਗ ਪ੍ਰਜਾਤ ਛੰਦ॥ਨਹੀਂ ਨੇਰ ਢੂਕੇ ਕੁਪਨੋ ਖਾਨ ਕਾਲਾ। ਸੁ ਉਚੋ ਉਚਾਰਨੋ ਕਠੋਰੰ ਬਿਸਾਲਾ। 'ਕਹਾਂ ਤ੍ਰਾਸ ਧਾਰਨੋ ਖਰੇ ਦੇਰ ਲਾਵੋ ? ਕਰੋ ਕਾਜੋਂ ਨ ਹੋਲਾ ਸੁ ਆਪਾ ਬਚਾਵੋ ॥ ੨ ॥ ਗੁਰ ਸੈਨ ਥੋਰੀ ਜਥਾ ਲੌਨ ਆਟਾ।ਪਰੋ ਏਕ ਬਾਰੀ ਅਸੀ[1] ਕਾਢਿ ਕਾਟਾ। ਚਵੈ ਸੂਰ ਜੋ ਲੌਂ, ਫਤੇ ਲਹੁ ਪਾਈ'। ਜਬੈ ਕ੍ਰੋਧ ਕੈ ਖਾਨ, ਬਾਨੀ ਸੁਨਾਈ ॥ ੩ ॥ ਹੁਤੇ ਬੀਰ ਸੈਨਾਪਤੀ ਓਜ ਧਾਰੇ। ਚਮੂੰ ਸੋਂ ਕਹਨੋ ਕ੍ਰੂਰਠਾਢੇ ਨਿਹਾਰੇ। 'ਚਲੋ ਕਾਜੋਂ ਨ ਆਗੇ ਕਰਹੁ ਪ੍ਰਾਨ ਪ੍ਯਾਰੇ। ਪਰਨੋ ਸ਼ਾਹ ਕੋ ਕਾਜ ਕੀਜੈ ਸੁਧਾਰੇ' ॥ ੪ ॥ ਸੁਨੀ ਖਾਨ ਕਾਨੰ ਜੁ ਬੀਸੈ ਹਜ਼ਾਰ॥ ਦਲੰ ਚਾਲਿ ਆਗੈ ਚਹਨੋ ਜੰਗ ਭਾਰਾ।ਹਕੰ ਹਾਕ ਬਾਜੀ[2], ਤੁਰੰਗੀ ਧਵਾਏ। ਕਰੈਂ ਤਮਾਰ ਹਾਥੈਂ ਤੁਫੈਗੈਂ ਉਠਾਏ॥੫॥ਹਲਾ ਹਾਲ ਬੋਲੈਂ ਧਕਾਧੱਕ ਹੋਏ। ਅੰਧੇਰਾ ਮਹਾਂ ਧੂਰ ਦੀਖੇ ਨ ਕੋਏ। ਗਿਰੇ ਬੀਰ ਕੇਤੇ ਮਰੇ ਸੋ ਅਟੰਕੇ।ਪਰੇ ਉਪਰੇ ਨਾ ਉਠੈ ਹੈ ਅਤੰਕੇ[3] ॥ ੬ ॥ ਸੰਭਾਰੈਂ ਕਿਤੇ, ਹਾਥ ਭਾਰੀ ਤੁਫੈਗੈਂ। ਕਿਤੇ ਛੂਟਿ ਕੈ ਛੁਛ ਦੌਰੇ ਤੁਰੰਗੈ। ਬਿਨਾ ਮਾਰ ਕੀਨੇ ਮਰੇ ਸ਼ੱਤ੍ਰੁ ਕੇਤੇ।ਤਰੇ ਉਪਰੇ ਹੋਤਿ ਭੈ ਕੈ ਸਮੇਤੇ ॥ ੭ ॥ ਸਹੰਸ੍ਰੈ ਜੁ ਬੀਸੈ ਢੂਕੇ ਵੱਜਿ[4]ਧੌਂਸੇ। ਇਤੇ ਬੀਰ ਲੱਖੁ ਲਿਏ ਸੰਗ ਨੌਸੈ।ਭਯੋ ਠਾਂਢਿ ਆਗੇ ਤੁਫੈਗੈ ਚਲਾਈ।ਦਜ਼ਾ ਦਾਜ਼ ਗੋਰੇ ਲਗੀ ਬੇਗ ਜਾਈ ॥ ੮ ॥ ਜਿਤੀ ਛੋਰਿ ਗੋਰੀ ਸਭੀ ਲਾਗਿ ਬੀਰੈ। ਨਹੀਂ ਛੂਛ ਕੋਈ ਗਈ ਹੋਇ ਤੀਰੈ[5]। ਇਕੰਵਾਰ ਮੈਂ ਸੂਰ ਨੌਂ ਸੈ ਗਿਰਾਏ। ਪੁਨੈ ਪਾਇ ਬਾਰੂਦ ਭਮਾਰੀ ਕਰਾਏ॥੯॥ ਛਣੰਕਾਰ ਹੋਵੈਂ ਗਜੈ ਕੋਰ ਭਾਰੇ। ਦੁ ਗੋਰੀ ਸੁ ਪਾਵੈਂ ਠੁਕੈਂ ਛਿੱਪ ਛਾਰੇ। ਪਲੀਤਾਨਿ ਬਾਰੂਦ ਮੇਲੈਂ ਜਮਾਵੈਂ। ਕਲਾ ਪੈ ਜੜੈਂ ਮੋੜ ਤੋੜੇ ਠਿਕਾਵੈਂ ॥ ੧੦ ॥ ਧਰੈਂ ਹਾਥ ਪੈ, ਸਾਮੁਹੈ ਸ਼ੱਤ੍ਰੁ ਬਿੰਦਾ। ਚਲਾਵੈਂ, ਲਗੈਂ ਜਾਇ ਜੋਧੇ ਨਿਕੰਦਾ। ਪ੍ਰਕਾਸ਼ੈਂ ਪਲੀਤੇ, ਸੁਭੈਂ ਜੰਗ ਥਾਨੇ। ਅੰਧੇਰੀ ਨਿਸਾ ਮਹਿ ਸਮੂਹੈ ਟਨਾਨੇ॥੧੧॥ਮਨੋ ਬਾਰਿ-ਧਾਰੀ ਗਿਰੈ ਗਾਜ ਭਾਰੀ'। ਇਮੰ ਹੋਤਿ ਨਾਦੈ ਤੁਫੈਗੈਂ ਛੁਟਾਰੀ। ਦੁਹੂੰ ਓਰ ਧੌਂਸਾਨਿ ਧੁੰਕਾਰ ਗਾਢਾ। ਮਨੋ ਮੇਘ ਗਾਜੈ ਮਹਾਂ ਨਾਦ ਬਾਢਾ ॥੧੨॥ ਪਰੈਂ ਬਿੰਦ ਗੋਰੀ, ਵੁਠੇ ਖੇਤ ਓਰੇ[6]। ਕ੍ਰਿਖੀ ਬੀਰ ਈਕੇ ਸੁ ਥੋਰੇ ਨ ਤੋਰੇ[7]।

[1]ਤਲਵਾਰਾਂ। [2]ਜਦੋਂ ਨੂੰ ਸੂਰਜ ਚੜ੍ਹਨਾ ਹੈ। [3]ਘੋੜੇ ਟਿਕਣ ਦੀ ਵਾਜ। (ਅ) ਹਾਕ ਤੇ ਹਾਕ। [4]ਡਰ ਕਰਕੇ। [5]ਵਜਾਕੇ। [6]ਕੋਲ ਦੀ ਟਿਕੇ। [7]ਮਾਨੋਂ ਬੱਦਲਾਂ ਵਿਚੋਂ ਭਾਰੀ ਬਿਜਲੀ ਗਿਰਦੀ ਹੈ। [ਸੰਸ:, ਵਾਰਿਧਰ=ਬਦਲ]। [8](ਮਾਨੋ) ਖੇਤ ਤੇ ਗੜੇ ਵੱਸਦੇ ਹਨ। [9]ਏਤੀ (ਦੂਰ) ਬਾਂਕੇ ਸੂਰਮੇ ਥੋੜੇ ਨਹੀਂ (ਬਹੁਤੇ) ਹੋੜੇ।

ਤੁਫੰਗਾਨ ਦੂਜੇ ਪ੍ਰਹਾਰਨੋ ਸੁ ਵਾਰਾ।ਗਿਰੇ ਸੂਰ ਗੋਰੇ ਭਯੋ ਤ੍ਰਾਸ ਭਾਰਾ॥੧੩॥ ਜੁਆਲਾ ਥਮੰਭੀ ਤਬੈ ਦ੍ਰਿਸ਼ਟਿ ਆਵੈ। ਅੰਧੇਰਾ ਸੁ ਦੂਰੰ ਨ ਦੇਖੰਨ ਪਾਵੈ। ਸੁ ਹੋਏ ਬਿਹਾਲੰ ਮਹਾਂ ਮਾਰ ਮਾਚੀ।ਹਯੰ ਸੂਰ ਕੇ ਸ਼ੋਣ ਸੋਂ ਭੂਮਿ ਰਾਚੀ॥੧੪॥ ਇਸੀ ਰੀਤਿ ਮਾਰੇ ਘਮੰਸਾਨ ਮਲਾ। ਗਰ੍ ਬੀਰ ਮੋਰੇ ਜਬੈ ਘਾਲਿ ਹੇਲਾ[1]। ਫੁਟੈਂ ਭੁੰਛ ਆਗੈ ਮਿਟੈ ਜਾਹਿ ਪਾਛੈ[2]। ਨਹੀਂ ਫੇਰ ਆਵੰਨ ਕੋ ਚੀਤ ਥਾਛੈਂ॥ ੧੫॥ ਦਿਸ਼ਾ ਦੂਸਰੀ ਕੋ ਪੁਰੈ ਕੇਰ[3] ਜਾਵੈਂ। ਤਹਾਂ ਔਰ ਬੀਰੰ ਤੁਫੰਗੰ ਚਲਾਵੈਂ। ਨਹੀਂ ਹੋਨਿ ਦੇਂ ਨੇਰ, ਹੇਲਾ ਜੁ ਘਾਲੈਂ।ਕਰੈਂ ਮਾਰ ਗੋਰੀ ਤਤੈਕਾਲ ਛਾਲੈਂ॥੧੬॥ ਫਿਰੈਂ ਆਲਬਾਲੇ[4], ਚਲੈਂ ਚੁੰਗ ਹੋਏ।ਜਿਤੈ ਜ਼ੋਰ ਘਾਲੈਂ ਸਕੈਂ ਨਾ ਖਰੋਏ। ਪਰੈ ਮਾਰ ਗੋਰੀਨ ਕੀ ਏਕ ਬਾਰਾ। ਸਹਾਰੈਂ ਨ ਸ਼ੱਤ੍ਰੁ ਗਿਰੈਂ ਹੈਂ ਸੁਮਾਰਾ[5]॥ ੧੭॥ ਕਿਤੈ ਪ੍ਰਾਨ ਹਾਨੇ ਕਿਤੈ ਭਾਜ ਜੈ ਹੈਂ। ਕਿਤੈ ਦੇਖਿ* ਕੈ ਮੂਰਛਾ ਤੇ ਗਿਰੈ ਹੈਂ।ਪਰੈਂ ਭੂਮ ਔਂਧੇ[6] ਬਹੈਂ ਸ਼ੋਣ ਅੰਗਾ। ਭਏ ਅੰਧ ਜੈਸੇ ਬਡੀ ਧੂਲ ਸੰਗਾ॥ ੧੮॥ ਚਢੀ ਸ੍ਵਾਸ ਸੋਂ ਸੀਸ ਸੋਂ ਨਾਸਕਾਂ ਮੈਂ। ਗਏ ਕਾਨ ਪੂਰੇ ਤਥਾ ਥਾਹਿਕਾ ਮੈਂ[7]। ਧਕਾ ਧੱਕ ਹੋਈ ਧਵਾਏ ਤੁਰੰਗਾ। ਗਿਰੇ ਖੇਤ ਜੋਧਾ ਮਲੈ[8] ਪਾਇ ਸੰਗਾ॥ ੧੯॥ ਦੋਹਰਾ॥ ਅਰੇ ਅਧਿਕ ਗੁਰ ਸੂਰਮੇ ਮਰੇ ਤੁਰਕ ਗਨ ਜਾਨਿ।ਕੁਤਬਖਾਨ ਸੋਂ ਰਿਸੁ ਕਹਨੋ ਨਿਸ਼ਠੁਰ ਕਾਲੇਖਾਨ॥ ੨੦॥ 'ਦ੍ਵੈ ਘਟਿਕਾ ਮੈਂ ਫਜਰ ਹੈ ਸਰਨੋ ਨ ਕਾਰਜ ਕੋਇ।ਪੁਰਿ ਸਮੀਪਤਾ ਨਹਿੰ ਭਈ,ਕਹਾਂ ਮਾਰਿ ਲੁਟਿ ਹੋਇ'॥੨੧॥ ਪਾਧੜੀ ਛੰਦ॥ ਸੁਨਿ ਕੁਤਬਖਾਨ ਧਾਰੰਤਿ ਧੀਰ। 'ਤਮ ਧੁਰ ਅਧਿਕ ਤੇ ਕਸ਼ਟ ਬੀਰ।ਲਰ ਸਕੇ ਨ ਪ੍ਰਾਕ੍ਰਮ ਕੁਛ ਦਿਖਾਇ।ਨਹਿੰ ਸ਼ੱਤ੍ਰੁ ਅੱਗੂ ਜਾਨਨੋ ਸੁ ਜਾਇ॥੨੨॥ਜਬਿ ਕਰਹਿ ਹੇਲ ਹਯ ਮੇਲਿ ਪੇਲਿ[9]। ਭਿਰੋ ਪਰਹਿ ਆਪ ਲਾਗਤਿ ਧਕੇਲ।ਗਿਰ ਮਰੈਂ ਬ੍ਰਿੰਦ ਉਠਨੋ ਨ ਪਾਇ। ਦਰੜੈਤਿ ਜਾਤਿ ਉਪਰ ਧਵਾਇ॥੨੩॥ਚਹੁ ਲਰੋ ਬੀਰ, ਨਹਿੰ ਸਰਹਿ ਕਾਰ।ਅਬਿ ਹੋਇ ਫਜਰ ਤਬਿ ਲੇਹੁ ਮਾਰ।ਲਸ਼ਕਰ ਨ ਬਾਦ ਦੀਜੈ ਮਰਾਇ।ਪੁਰਿ ਸਨੈ ਸਨੈ ਲੈਹੈਂ ਛੁਰਾਇ' ॥ ੨੪॥ ਢਿਗ ਪੈਂਦਖਾਨ ਕਹਿ 'ਨੀਕ ਬਾਤ। ਸਵਧਾਨਿ ਕਰਹੁ ਅਬਿ

---

[1]ਗੁਰੂ (ਜੀ ਦੇ) ਸੂਰਮਿਆਂ ਨੇ ਜਦੋਂ ਹੱਲਾ ਕਰਕੇ (ਵੈਰੀ ਦੇ ਸੂਰਮਿਆਂ ਦੇ ਮੂੰਹ) ਮੋੜ ਦਿਤੇ। [2]ਪਿਛੇ ਹਟਦੇ ਜਾਣ (ਕਿਉਂਕਿ) ਅਗੋਂ (ਗੁਰੂ ਜੀ ਦੇ ਸੂਰਮੇ ਵੈਰੀ ਦੇ) ਮੂੰਹ ਭੰਨੀ ਜਾਂਦੇ ਹਨ। [3]ਨਗਰ ਦੀ ਦੂਜੀ ਤਰਫ ਨੂੰ। [4]ਚੁਫੇਰੇ। [5]ਫੱਟੇ ਹੋਏ। [6]ਮੂਧੇ। [7]ਤਦੋਂ ਹੀ (ਘੋੜਿਆਂ ਦੇ) ਟੋਕਣ ਵਾਲਿਆਂ ਦੇ। [8]ਮਾਰੇ ਗਏ। [9]ਘੋੜੇ ਮੇਲਕੇ ਧਕੇ ਜਦੋਂ ਹੱਲਾ ਕਰਦੇ ਹਾਂ। *ਪਾ:—ਤ੍ਰਾਸ।

ਹੋਹਿ ਪ੍ਰਾਤ। ਮੈਂ ਮਿਲੌਂ ਸੈਗ ਹੋਲਾ ਕਰਾਇ।ਇਕਬਾਰ ਗਹੌਂ ਗੁਰ ਨਿਕਟਿ ਜਾਇ'॥ ੨੫॥ ਇੱਤ੍ਰਾਦਿ ਖਰੇ ਸਭਿ ਕਹਤਿ ਬੈਨ। ਬਡ ਜੰਗ ਹੋਤਿ ਚਹਿੰ ਪਿਖਿਨਿ ਨੈਨ। ਕਿਮ ਅਰੇ ਬੀਰ ਥੋਰੇ ਅਗਾਇ। ਬਿਸਮਾਇ ਰਿਦੈ ਲਸ਼ਕਰ ਲਰਾਇ॥ ੨੬॥ ਬਹੁ ਨਮਸਕਾਰਨੀ[1] ਛੋਰਿ ਛੋਰਿ। ਸੁਭਟਨਿ ਸਰੀਰ ਕੋ ਫੋਰਿ ਫੋਰਿ। ਕਰਿ ਪ੍ਰਾਨ ਹਾਨਿ ਛਿਤ ਡਾਲਿ ਡਾਲਿ।ਗਨ ਲੋਥ ਪੋਥ ਹਯ ਘਾਲਿ ਘਾਲਿ॥ ੨੭॥ ਬਹੁ ਤੁਰਕ ਤੁਰੰਗ ਅੰਬਾਰ ਲਾਗ। ਰਣਖੇਤ ਪਰੇ ਤਨ ਤ੍ਰਾਗਿਤ੍ਰਾਗਿ।ਇਕ ਮੁਖ ਕਰਾਹਤੇ[2] 'ਹਾਇ ਹਾਇ'। ਦੁਖ ਮਹਾਂ, ਘਾਵ ਗਨ ਖਾਇ ਖਾਇ॥ ੨੮॥ ਗੁਰ ਸੂਰ ਚੋਰਹੂੰ ਲਾਗਿ ਘਾਇ।ਪ੍ਰਭੁ ਮਹਾਰਾਜ ਹੋਵਤਿ ਸਹਾਇ।ਤੁਰਕਨਿ ਹਜ਼ਾਰ ਹੂੰ ਪ੍ਰਾਨ ਹਾਨਿ। ਮਿਲਿ ਧੂਰ ਪਰੇ ਸੁਪਤੇ ਮਹਾਨ॥ ੨੯॥ ਬਹੁ ਭਯੋ ਪੰਕ ਸ਼ੋਣੰਤਿ ਚਾਲਿ। ਇਮ ਲਰਤਿ ਮਰਤਿ ਰਣ ਘਾਲਿ ਘਾਲਿ। ਬਿਤਿ ਗਈ ਜਾਮਨੀ ਤਮ ਸਮੇਤ। ਨਭ ਚਢੋ ਦਿਨੇਸ਼ ਪ੍ਰਕਾਸ਼ ਹੇਤੁ[3]॥੩੦॥ਤਬਿ ਲਗੇ ਦਿਖਨ ਭਟ ਆਪ ਮਾਂਹਿ। ਤਕ ਤੀਰ ਤੁਫੰਗਨਿ ਹਤਹਿੰ ਭਾਂਹਿ। ਤੋਮਰ ਬਿਲੰਦ ਊਚੇ ਉਭਾਰਿ।ਕਿਨ ਕਰਾਚੋਲ ਲੀਨੇ ਨਿਕਾਰਿ॥੩੧॥ ਜੁਟ ਪਰੇ ਕਾਟਿਬੇ ਸੁਭਟ ਅੰਗ। ਖੰਡੇ ਪ੍ਰਚੰਡ ਦੁਇ ਧਾਰ ਸੰਗ।ਬਹਿ ਚਲਨੋ ਸ਼ੋਣ ਤੇ ਬਸਤ੍ਰ ਲਾਲ। ਜਨੁ ਕੁਸਮਤ ਕਿੰਸਕ ਤਰੁ[4] ਬਿਸਾਲ॥ ੩੨॥ ਕੈ ਰੰਗ ਪਤੰਗੀ[5] ਪਾਇ ਪਾਇ। ਭਟ ਫਾਗ[6] ਖੇਲਤੇ ਧਾਇ ਧਾਇ। ਕਹਿੰ 'ਮਾਰ' ਗੀਤ ਜਨੁ ਗਾਇ ਗਾਇ। ਮਿਲਿ ਜਾਹਿੰ ਬੀਰ ਚਿਤ ਚਾਇ ਚਾਇ॥ ੩੩॥ ਹੁਇ ਜੁਥ ਜੰਬੁਕਨਿ[7] ਕਰਿ ਪੁਕਾਰ। ਉਰ ਅਨੰਦ ਅਧਿਕ ਆਮਿਖ ਅਹਾਰ। ਬਹੁ ਫਿਰਤਿ ਜੋਗਨੀ ਸ਼ੋਣ ਪਾਨ। ਭਰਿ ਭਰਿ ਕਪਾਲ[8]ਤ੍ਰਿਪਤੈਂ ਮਹਾਨ॥੩੪॥ ਨਿਜ ਉਦਰ ਪੂਰਿ ਲੇਤੀ ਡਕਾਰ। ਗਾਵੰਤਿ ਗੀਤ ਪਾਵਤਿ ਧਮਾਰ[9]। ਗਨ ਕਾਕ ਕੰਕ ਕੂਕੈਂ ਕਰਾਲ। ਬਹੁ ਮਿਲੀ ਰਿੱਛ ਭੱਖਹਿੰ ਬਿਸਾਲ॥ ੩੫॥ ਬਡ ਭਯੋ ਭੀਮ ਰਣ ਖੇਤ ਹੇਰਿ। ਨਰ ਤੁਰੰਗ ਮਹੇ ਧਰ ਪਰ ਘਨੇਰ। ਦਾਰੁਨ ਮਹਾਨ ਕੂਕਰ ਸ਼ਿੰਗਾਲ।ਮਿਲਿ ਮਾਸ ਅਹਾਰੀ ਬਿਹੰਗ ਜਾਲ॥੩੬॥ ਕਹਕਹ ਹਸੰਤਿ[10] ਕਾਲੀ ਕਰਾਲ। ਕਰ ਰਕਤ ਖਪਰ[11] ਲਟਕੰਤਿ

[1]ਬੇਨਤੀਆਂ। [2]ਦੁਖੀ ਹੋਕੇ ਹੌਲਦੇ ਹਨ। [3]ਅਕਾਸ਼ ਵਿਚ ਸੂਰਜ ਚੜ੍ਹਿਆ ਚਾਨਣੇ ਵਾਸਤੇ। [4]ਕੇਸੂ ਦੇ ਫੁਲਾਂ ਦੇ ਇੱਛ ਫੁੱਲੇ ਹਨ ਮਾਨੋ। [5]ਲਾਲ ਰੰਗ[ਸੰਸ:, ਪਤੰਗ। ਹਿੰਦੀ,ਪਤੰਗ=ਵਕਮ,ਲਾਲ ਚੰਦਨ]। [6]ਹੋਲੀ। [7]ਗਿੱਦੜਾਂ ਦੇ ਟੋਲੇ। [8]ਖੋਪਰੀਆਂ। [9]ਨਾਚ। [10]ਖਿੜ ਖਿੜ ਹਸਦੀ ਹੈ। [11]ਹੱਥਾਂ (ਵਿਚ) ਲਹੂ ਦਾ ਖੋਪਰ।

ਬਾਲ। ਪੋਅੰਤਿ ਮੁੰਡ ਮਾਲਾ ਬਿਸਾਲ[1]। ਬਹੁ ਨਚਹਿੰ ਜੋਗਨੀ ਬਜਹਿ ਤਾਲ[2] ॥ ੩੭ ॥ ਛੁਟਕੰਤਿ ਭੁਪਕ ਫਟਕੰਤਿ ਦੇਹਿ। ਲਟਕੰਤਿ ਗਿਰਤਿ ਮਿਲਿਧੀਤਿ ਖੇਹ। ਕਰਤਾਰ ਪੁਰਾ ਦੀਪਕ ਮਨਿੰਦ। ਜਨੁ ਤੁਰਕ ਪਤੰਗ ਸੁ ਪਰਤਿ ਇੰਦ ॥ ੩੮ ॥ ਬਿਨ ਬਿਲਮ ਮਰੇ ਲਾਗੇ ਸੁ ਢੇਰ। ਜਿਤ ਕਿਤ ਦਿਖੀਤਿ ਪੁਰਿਕੈ ਚੁਫੇਰ।ਤਬਿ ਕਾਲੇਖਾਂ ਉਮਰਾਵ ਜੋਇ।ਲਸ਼ਕਰ ਸੁ ਮਰਨੋ ਬਹੁ ਨੈਨ ਜੋਇ ॥ ੩੯ ॥–ਇਹ ਭਯੋ ਕਹਾਂ–ਮਨ ਮੈਂ ਹਿਰਾਨ।–ਨਹਿੰ ਲਗਯੋ ਕਾਲ[3] ਭਟ ਨਾਸ਼ ਪ੍ਰਾਨ। ਰਹਿ ਸ਼ੇਖ ਅਰਧ, ਜਾਨੇ ਸੁ ਜਾਇੰ–। ਮਨ ਪਾਇ ਤ੍ਰਾਸ, ਮੁਖ ਨਹਿੰ ਅਲਾਇ ॥੪੦॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੇ 'ਨਿਸ ਜੰਗ' ਪ੍ਰਸੇਗ ਬਰਨਨੰ ਨਾਮ ਏਕ ਬਿੰਸਤੀ ॥ ੨੧ ॥

੨੨. [ਦਿਨ ਦਾ ਜੰਗ]।

ਦੋਹਰਾ ॥ ਭਈ ਪ੍ਰਭਾਤਿ ਬਿਲੋਕਿ ਕੈ ਲਸ਼ਕਰ ਹਤਿ ਭਾ ਬ੍ਰਿੰਦ। ਕੁਤਬ, ਪੈਂਦ, ਅਨਵਰ ਅਪਰ ਲਖਿ ਕੈ ਬਲੀ ਬਿਲੰਦ ॥ ੧ ॥ ਰਸਾਵਲ ਛੰਦ। [4]ਰਿਸਯੋ ਖਾਨ ਕਾਲਾ। ਇਨੋ ਭਾਤਕਾਲਾ। ਕਹਯੋ ਕੋਪ ਮੈਂ ਗਾ[5]। 'ਨ ਕੋਟੈ ਉਤੰਗਾ ॥੨॥ ਨਹੀਂ ਦੀਹ[6] ਖਾਈ। ਲਰੋ ਦੂਰ ਆਈ। ਮਰੋ ਬੀਰ ਆਧੇ। ਨਹੀਂ ਸ਼ੱਤ੍ਰੁ ਸਾਧੇ ॥ ੩ ॥ ਕਹਾਂ ਬਾਤ ਹੋਈ। ਕਰੋ ਕਸੋਂ ਨ ਢੋਈ ? ਪਰੈ ਬ੍ਰਿੰਦ ਹੇਲੰ। ਰਿਪੂ ਰੇਲਿ ਪੇਲ॥੪॥ਜਿਤੀ ਦੇਰ ਧਾਰੋ। ਤਿਤੋ ਹੈ ਬਿਗਾਰੋ। ਚਹੂੰ ਓਰ ਘੇਰਾ। ਕਰੋ ਏਕ ਬੇਰਾ ॥ ੫ ॥ ਦੋਹਰਾ ॥ ਕੁਤਬਖਾਨ ! ਪੂਰਬ ਦਿਸ਼ਾ ਦਸ ਹਜ਼ਾਰ ਲੈ ਸੈਨ। ਪੁਰਿ ਕੇ ਸਨਮੁਖ ਹੇਲ ਕਰਿ ਮਾਰਿ ਕਰਹੁ ਬਿਨ ਚੈਨ ॥੬॥ ਅਨਵਰ ਅਰੁ ਅਸਮਾਨ ਖਾਂ ! ਦੱਖਣ ਦਿਸ਼ਿ ਕੀ ਓਰ। ਪੁਰਿ ਕੈ ਨਿਕਟਿ ਪਹੁਚਿਕੈ ਕਰੀਐ ਸੰਘਰ ਘੋਰ ॥ ੭ ॥ ਰੋਰਠਾ ॥ ਦਸ ਹਜ਼ਾਰ ਲਿਹੁ ਸੰਗ ਜਬਿ ਹੇਲਾ ਸਗਰੇ ਕਰਹਿੰ। ਕਰਾਚੋਲ ਕੇ ਜੰਗ ਲਰਤਿ ਲਰਤਿ ਪੁਰਿ ਮਹਿੰ ਬਰਹਿੰ॥੮॥ ਮੈਂ ਪਸ਼ਚਮ ਦਿਸ਼ਿ ਠਾਂਢਿ ਇਤਿ ਤੇ ਕਰੌਂ ਪ੍ਰਵੇਸ਼ ਕੋ। ਹਤਹਿੰ ਖੜਗ ਕੋ ਕਾਢਿ ਅਰਹਿ ਜੁ ਆਇ ਅਸ਼ੇਸ਼ ਕੋ[7] ॥੯॥ ਪੈਂਦਖਾਨ ਬਲਵਾਨ ਉ[8]ਤਰ ਦਿਸ਼ਿ ਲਰਿ ਕੈ ਪਰਹਿੰ[9]। ਲਿਹੁ ਜਿਮਲਾਇ ਮਹਾਨ ਮਾਰਿ ਮਾਰਿ ਕਰਿਕੈ ਬਰਹਿੰ[10] ॥੧੦॥ ਇਮ ਮਸਲਤ ਦੇ ਧਾਰਤ ਲੈ ਲੈ ਦਸੰ ਹਜ਼ਾਰ ਦਲ। ਚਾਰ ਓਰ ਹੁਇ ਚਾਰ ਭਨਤਿ ਪਰਸ-

[1]ਮੁੰਡਾਂ ਦੀ (ਕਟੇ ਹੋਏ) ਸਿਰਾਂ ਦੀ ਲੰਮੀ ਮਾਲਾ। [2]ਤਾਲੀਆਂ। [3]ਸਮਾਂ। [4](ਕਾਲੇ ਖਾਨ ਨੇ) ਤੁਰਕਾਲ ਇਹਾਂ (ਕੁਤਬ ਖਾਂ ਪੈਂਦਾ ਅਨਵਰ ਆਦਿਕਾਂ) ਨੂੰ ਗੁੱਝੇ ਨਾਲ ਕਿਹਾ। [5]ਹੂੰਘੀ। [6]ਮਾਰਿਆਂ ਨੂੰ। [7]ਉਤਰ ਦਿਸ਼ਾ ਵਲੋਂ ਪੈਕੇ ਲੜੇ। [8]ਵੜੀਏ (ਨਗਰ ਵਿਚ)।

ਪਰ ਅਪਨ ਬਲ ॥੧੨॥ ਰਸਾਵਲ ਛੰਦ ॥ ਬਜਾਏ ਨਗਾਰੇ। ਚਲੇ ਚੌਂਪ ਧਾਰੇ। ਜੁਦੀ ਸੈਨ ਕੀਨੀ। ਨਿਜੈ ਸੰਗ ਲੀਨੀ ॥ ੧੨ ॥ ਸੁਰਾ[1] ਪਾਨ ਕੀਨੇ।ਰਣੰ ਰੰਗ ਭੀਨੇ। ਬਡੇ ਚੁੰਗ[2] ਹੋਏ। ਚਹੈਂ ਸ਼ੱਤ੍ਰੂ ਦੋਏ ॥ ੧੩ ॥ ਬਕੈਂ ਬੀਰ ਬੰਕੇ। ਬਿਸਾਲੇ ਨਿਸ਼ੰਕੇ। 'ਗੁਰੂ ਥਾਨ ਕੌਨੇ ?। ਪਿਖੋ ਕਜੋਂ ਨ ਤੌਨੇ ॥ ੧੪ ॥ ਬਲੀ ਜੋ ਕਹਾਵੈ। ਨਹੀਂ ਦਾਵ ਖਾਵੈ। ਗਹੋ ਕਜੋਂ ਨ ਜੈ ਕੈ। ਕਿਧੌਂ ਮਾਰਿ ਧੈਕੈ' ॥ ੧੫ ॥ ਇਮੰ ਊਚ ਭਾਖੈਂ। ਬਿਸਾਲਾ[3]ਭਿਲਾਖੈਂ[4]। ਭਏ ਚਾਰ ਓਰੰ। ਕਰਜੋ ਜੰਗ ਘੋਰੰ ॥ ੧੬ ॥ ਤੁਫੰਗੰ[5] ਚਲਾਈ। ਤੁਰੰਗੰ ਧਵਾਈ।ਮਹਾ ਨਾਦ ਹੋਵਾ। ਬਿਧੀਚੰਦ ਜੋਵਾ ॥ ੧੭ ॥ ਚਹੂੰ ਓਰ ਹੇਰਾ। ਜਥਾ ਪਾਇ ਘੇਰਾ। ਸਭੀ ਕੋਤ ਜਾਨਾ। ਜਥਾ ਸ਼ੱਤ੍ਰੂ ਠਾਨਾ ॥ ੧੮ ॥ ਪੁਰੀ ਕੇ ਚੁਫੇਰੇ। ਫਿਰਜੋ ਬੀਰ ਹੇਰੇ। ਜਥਾ ਚਾਰ ਥਾਈਂ[6]। ਰਿਪੂ ਸੈਨ ਆਈ॥੧੯॥ਗੁਰੂ ਪਾਸ ਜੈਕੈ। ਸੁਨਾਈ ਸਬੈ ਕੈ। 'ਬੰਧੇ ਚਾਰ ਰੋਲੰ[7]'। ਬਕੈਂ ਊਚ ਬੋਲੰ ॥ ੨੦ ॥ ਚਹੈਂ ਬੀਚ ਆਏ। ਬਡੇ ਜ਼ੋਰ ਪਾਏ।ਸੁ ਕੀਜੈ ਉਪਾਈ। ਰਿਪੂ ਲੇਹੁ ਘਾਈ'॥੨੧॥ ਸੁਨੀ ਬਾਤ ਸਾਰੀ। ਗੁਰੂ ਯੌਂ ਉਚਾਰੀ। '[8]ਜਤੀ ਸੈਨ ਭਾਰੀ। ਕਰੋ ਥਾਉਂ ਚਾਰੀ[9]' ॥ ੨੨ ॥ ਦੋਹਰਾ ॥ ਪੂਰਬ ਦਿਸ਼ਿ ਜਾਤੀ ਮਲਕ ਲੈ ਦਲ ਸੰਗ ਸਮੂਹਾਇ। ਮਿਹਰਚੰਦ ਅਮੀਆਂ ਦੁਤੀ ਦੱਖਣ ਦਿਸ਼ ਕੌ ਜਾਇ ॥ ੨੩ ॥ ਲੱਖੁ ਪਸ਼ਚਮੁ ਦਿਸ਼ਿ ਲਰੈ ਲੈ ਸੈਨਾ ਸਵਧਾਨ।ਰਹਹਿ ਪੀਨ*ਕਰਿ[6] ਪੁਰਿ ਨਿਕਟਿ ਹਨਹਿ ਤੁਫੰਗ ਮਹਾਨ ॥ ੨੪ ॥ ਬਿਧੀਚੰਦ! ਸੰਗ ਚਮੂੰ ਕੇ ਉੱਤਰ ਦਿਸ਼ਾ ਪਧਾਰਿ। ਵਧਹੁ ਅੱਗੂ ਨਹਿੰ ਅਧਿਕ ਤੁਮ, ਢਿਗ ਰਿਪੂ ਪਹੁੰਚਹਿ ਮਾਰ[7]॥੨੫॥ ਰਸਾਵਲ ਛੰਦ ॥ ਗੁਰੂ ਬੈਨ ਸ਼ੋਨੇ[8]।ਲਏ ਮਾਨਿ ਤੌਨੇ[9]।ਕਰੀ ਸੰਗ ਸੈਨਾ। ਚਲੇ ਬੀਰ ਭੇ ਨਾ॥੨੬॥ਜਹਾਂ ਖਾਨ ਕਾਲ।ਬਡੋ ਹੋਲ ਘਾਲ।ਗਯੋ ਬੀਰ ਲੱਖੁ। ਮਹਾਂ ਓਜ ਰੱਖੁ ॥੨੭॥ ਤੁਫੰਗੰ ਚਲਾਈ। ਕਿ ਨੇਜੇ ਭ੍ਰਮਾਈ। ਬਡੇ ਬਾਨ ਮਾਰੇ। ਸੁ ਲੋਹਾ ਕਰਾਰੇ ॥ ੨੮ ॥ ਕਿਤੇ ਸਾਂਗ ਮਾਰੈਂ। ਕ੍ਰਿਪਾਨੈਂ ਪ੍ਰਹਾਰੈਂ। ਤੁਫੰਗਾਨਿ ਮੇਲ।ਲਿਯੋ ਝਾਲਿ ਹੇਲ ॥੨੯॥ ਖਰੇ ਬੰਕ ਜੈਸੇ। ਹਲੇ ਸੋ ਨ ਕੈਸੇ। ਅਰੇ ਹੋਇ ਸੋਹੈ[10]।ਕਰੀ ਬੰਕ ਭੌਹੈਂ ॥੩੦॥ ਦੜਾ ਦਾੜ ਗੋਰੈਂ। ਤੁਰੰਗੰ ਘਨੇਰੈਂ। ਉਚੱਲੈਂ ਪਚੱਲੈਂ।ਨਹੀਂ ਪਾਇ ਹੱਲੈਂ॥੩੧॥ ਮਹਾਂ ਸ਼ਸਤ੍ਰ ਖਾਏ। ਰਿਪੂ ਬ੍ਰਿੰਦ ਘਾਏ। ਭਯੋ ਜੰਗ ਭਾਰੀ । ਪਰੀ ਭੂਰ

[1]ਸ਼ਰਾਬ । [2]ਟੋਲੇ। [3]ਬਹੁਤ ਚਾਹੁੰਦੇ ਹਨ। [4]ਟੋਲੇ। [5]ਚਾਰ ਥਾਵਾਂ ਤੇ। [6]ਤਕੜਾਈ ਕਰਕੇ ਰਹੋ। [7](ਤਦੋਂ) ਮਾਰੋ। [8]ਸੁਣੇ। [9]ਤਿਨ੍ਹਾਂ (ਸਾਰਿਆਂ) ਨੇ। [10]ਸਾਹਮਣੇ। *ਪਸ—ਪੀਠ।

ਮਾਰੀ ॥ ੩੨ ॥ ਚਲੇ ਖੱਗ ਖੰਡੇ । ਦ੍ਰਿਧਾਰੇ ਪ੍ਰਚੰਡੇ । ਕਰੇ ਖੰਡ ਖੰਡੇ। ਘਨੇ ਹੀ ਘੁਮੰਡੇ[1] ॥ ੩੩ ॥ ਭਏ ਰੁੰਡ[2] ਮੁੰਡੇ[3]*।ਕਿਨੂ ਜੰਗ ਛੰਡੇ[4]।ਕਟੀ ਗ੍ਰੀਵ ਬਾਹੂ। ਪਰੇ ਭੂਮਿ ਮਾਂਹੂ ॥ ੩੪ ॥ ਕਿਸੂ ਸੀਸ ਕਾਟਾ । ਕਿਨੂ ਕੋਇ ਭਾਟਾ[5] । ਰਿਪੂ ਨੇਰ ਹੋਏ । ਸੁ ਨੇਜ਼ ਪਰੋਏ ॥ ੩੫ ॥ ਤੁਫੰਗਾਨਿ ਛੋਰੀ । ਕਿਸੂ ਮਾਰਿ ਗੋਰੀ । ਕਿ ਸਾਰੀ ਪ੍ਰਹਾਰੀ । ਭਜੇ ਭੀਰੁ[6] ਭਾਰੀ ॥ ੩੬ ॥ ਮਹਾਂ ਲੋਹ ਮਾਚ। ਲਹੂ ਧੂਲ ਰਾਚਾ । ਕਿਸੂ ਤੁੰਡ ਖੰਡਾ । ਕਿ ਸੀਸੰ ਬਿਹੰਡਾ[7] ॥ ੩੭ ॥ ਹਥਾ-ਵੱਥ ਹੋਏ । ਰਿਪੂ ਕੀਨਿ ਢੋਏ । ਚਲੈਂ ਤੀਰ ਤੀਖੇ।ਜੁ ਸਰਪੰ ਸਰੀਖੇ॥੩੮॥ ਭਯੋ ਭੂਰ ਨਾਦੰ । ਕਰੈਂ ਸੂਰ ਬਾਦੰ । ਗੁਰੂ ਤਯਾਰ ਹੋਏ । ਮਹਾਂ ਜੋਗ ਜੋਏ ॥੩੯॥ ਧਰੇ ਜੁੱਧ ਚੀਰੰ । ਸੁਭੰਤੇ ਸ਼ਰੀਰੰ । ਬਡੋ ਖੱਗ ਭਾਰਾ । ਗਰੇ ਬੀਚ ਧਾਰਾ ॥ ੪੦ ॥ ਲਈ ਢਾਲ ਚੌਰੀ । ਹੁਤੀ ਭਾਰ ਗੌਰੀ[8]। ਲਗਾਈ ਪਿਛਾਰੀ। ਮਹਾਂ ਸ਼ੋਭ ਧਾਰੇ ॥ ੪੧ ॥ ਸ਼ੁਭੈ ਭੂਰ ਭਾਥਾ । ਭਰਨੋ ਬਾਨ ਸਾਥਾ । ਲਗਨੋ ਹੇਮ ਜਾਂਹੀ । ਦਿਪੈਂ ਹੀਰ ਮਾਂਹੀ ॥ ੪੨ ॥ ਸੁ ਮੋਤੀਨਿ ਗੁੱਛੇ । ਭਲੇ ਗੋਲ ਸੁਛੇ[9] । ਸਜਨੋ ਅੰਗ ਸੰਗਾ । ਗਹਨੋ ਚਾਂਪ ਚੰਗਾ ॥ ੪੩ ॥ ਕਠੈਂ ਬਿਸਾਲਾ। ਮਹਾਂ ਭਾਰ ਵਾਲਾ । ਹਯੰ 'ਜਾਨ ਭਾਈ'। ਸੁ ਲੀਨੋ ਮੰਗਾਈ ॥ ੪੪ ॥ ਬਡੋ ਰੌਰ ਹੋਵਾ । ਚਹੂੰ ਓਰ ਜੋਵਾ । ਮਚਨੋ ਜੰਗ ਭਾਰਾ । ਸੁ ਲੋਹਾ ਕਰਾਰਾ॥੪੫॥ ਗੁਰੂ ਕੋਟ ਤੀਰੰ[10]। ਖਰੇ ਸੰਧਿ[11] ਭੀਰੰ । ਮਹਾਂ ਸ਼ੱਤ੍ਰੂ ਹੇਰੇ । ਲਰੰਤੇ ਘਨੇਰੇ ॥੪੬॥ਤਿਨੋਂ ਤਾਕਿ ਮਾਰਾ । ਚਲਨੋ ਸ਼ੂਕ ਮਾਰਾ[12] । ਭਸੈ ਸ਼ੱਤ੍ਰੂ ਜਾਈ । ਜੁ ਆਧੋ ਅਗਾਈ ॥੪੭॥ ਬਿਧਨੋ[13]ਏਕ ਦੋਊ।ਤ੍ਰਿਤੀ ਚੌਥ ਸੋਊ । ਜੁਊ ਆਇ ਆਗੇ । ਗਯੋ ਬੀਧ, ਲਾਗੇ ॥ ੪੮ ॥ ਪਰਨੋ ਪਾਰ ਜਾਈ । ਰਿਪੂਨਾ ਅਗਾਈ[14]† । ਮਰੇ ਬੀਰ ਘੋਰਾ । ਇਕੈ ਬਾਨ ਛੋਰਾ ॥ ੪੯ ॥ ਜਥਾ ਪੌਨ ਕੋਲੇ । ਗਿਰਾਵੈ ਧਕੇਲੇ । ਤਥਾ ਏਕ ਥਾਰੀ । ਗਿਰੇ ਸ਼ੱਤ੍ਰੂ ਝਾਰੀ[15] ॥ ੫੦ ॥ ਪੁਨੰ ਔਰ ਜੋਰਾ । ਧਨੂ ਔਂਚਿ ਘੋਰਾ[16] । ਲਗਨੋ ਕਾਨ[17] ਪਾਨਾ।ਕਰੇ ਤਾਨ

[1]ਬੜੇ ਹੰਕਾਰ ਵਾਲੇ। [2]ਸਿਰ ਬਿਨਾਂ ਧੜ। [3]ਧੜ ਬਿਨਾਂ ਸਿਰ। [4]ਬਹੁਤਿਆਂ ਨੂੰ ਜੁੱਧ ਨੇ ਛੰਡ ਦਿੱਤਾ ਹੈ। (ਅ) (ਮਾਨੋਂ) ਕਿਸੇ ਨੇ 'ਜੰਗ=) ਜੰਗਲ ਛਾਂਗ ਦਿੱਤੇ ਹਨ। (ਏ) ਕਈਆਂ ਨੇ ਜੰਗ ਛੱਡ ਦਿੱਤਾ [ਛੰਡਾ=ਛੰਡ ਦਿੱਤਾ । ਦੇਖੋ ਅੰਸੂ ੨੪ ਦਾ ਅੰਕ ੧੯] । (ਸ) ਪਰ ਜਾਪਦਾ ਹੈ ਕਿ ਪਾਠ 'ਜੰਗ' ਨਹੀਂ 'ਜੰਘ' ਸੀ, ਅਰਥਃ-ਕਈਆਂ ਦੀਆਂ ਲੱਤਾਂ ਕੱਟੀਆਂ ਗਈਆਂ । [5]ਕੋਈ ਕਿਸੇ ਨੂੰ ਡਾਂਟਦਾ ਹੈ । [6]ਕਾਇਰ । (ਅ) ਭੀੜ । [7]ਕੱਟਿਆ ਗਿਆ । [8]ਬਹੁਤੀ ਭਾਰੀ । [9]ਸ਼ੁੱਧ, ਸ਼ੁਧ। [10]ਕਿੱਟ ਦੇ ਪਾਸ । [11]ਜੋੜ ਕੇ । [12]ਝੱਪ(ਵਾਂਙ) । [13]ਵਿੰਨ੍ਹਿਆ । [14]ਵੈਰੀਆਂ ਤੋਂ ਅੱਗੇ (ਜਾ ਪਿਆ) । [15]ਬਹੁਤੇ । [16]ਭਿਆਨਕ । [17]ਦੱਬ ਕੰਨ ਨੂੰ ਜਾ ਲੱਗਾ ।

*ਪਾ-ਟੁੰਡ ਪੈਂਡੇ । †ਪਾ-ਅਘਾਈ ।

ਭਾਨਾ[1]॥੫੧॥ਭਜਯੋ,ਨਾਦ ਹੋਵਾ। ਰਿਪੂ ਚੈ ਪਰੋਵਾ। ਨਹੀਂ ਜਾਇ ਜਾਨਾ॥ ਪਰੈ ਪਾਰ ਥਾਨਾ ॥ ੫੨ ॥ ਇਸੀ ਰੀਤਿ ਛੋਰੇ। ਫਿਰੇ ਚਾਰ ਓਰੇ। ਜਹਾਂ ਜ਼ੋਰ ਘਾਲੈਂ। ਤਹਾਂ ਛਿੱਪ੍ ਚਾਲੈਂ ॥ ੫੩ ॥ ਹਤੈਂ ਤੀਰ ਤੀਖੇ। ਜੁ ਸਰਪੰ ਸਰੀਖੇ। ਮਰੈਂ ਸੂਰ ਘੋਰੇ। ਪੁਰੈ ਚਾਰ ਓਰੇ ॥ ੫੪ ॥ ਬਡਾ ਹੋਲ ਮੇਲਾ[2]। ਚਹੈਂ ਰੇਲਿ ਪੇਲਾ। ਪਰੈ ਮਾਰ ਆਗੇ[3]। ਗਿਰੈਂ ਸ਼ਸਤ੍ਰ ਲਾਗੇ ॥੫੫॥ ਪਿਛੈ ਪਾਇ ਘਾਲੈਂ।ਨਹੀਂ ਅੱਗ੍ ਚਾਲੈਂ। ਡਰੈਂ–ਹੇਰਿ ਮਾਰੈਂ–ਨਹੀਂ ਧੀਰ ਧਾਰੈਂ॥ ੫੬॥ਤੁਫੈਗਾਨਿ ਗੋਰੀ। ਲਗੈ ਅੰਗ ਫੋਰੀ। ਪਰੈਂ ਝੁਮ ਘੁਮੈ[4]। ਮਿਲੈਂ ਧੂਲਿ ਭੂ ਮੈਂ ॥ ੫੭ ॥ ਨਹੀਂ ਅੱਗ੍ ਆਵੈਂ। ਮਹਾਂ ਤ੍ਰਾਸ ਪਾਵੈਂ। ਗੁਰੂ ਬਾਨ ਲਾਗੈਂ। ਤਬੈ ਪ੍ਰਾਨ ਤਜਾਗੈਂ ॥ ੫੮ ॥ ਚਹੂੰ ਓਰ ਮਾਰੇ। ਸੁ ਲਾਗੇ ਅੰਬਾਰੇ। ਤੁਰੰਗੰ ਕਿ ਬੀਰਾ। ਪਰੇ ਹ੍ਵੈ ਬਿਖੀਰਾ[5] ॥੫੯॥ ਪਰੈਂ ਦੌਰ ਕੈ ਕੈ।ਫਿਰੈਂ ਮਾਰ ਖੈ ਕੈ। ਤਬੈ ਖਾਨ ਕਾਲਾ। ਹਿਰਾਨੰ ਬਿਸਾਲਾ ॥ ੬੦॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਲਾਸੇ 'ਜੰਗ' ਪ੍ਰਸੰਗ ਬਰਨਨੰ ਨਾਮ ਦੋਇ ਬਿੰਸਤੀ ਅੰਸੁ ॥ ੨੨ ॥

੨੩. [ਖੇਜਾ ਅਨਵਰ ਬੱਧ]।

ਦੋਹਰਾ ॥ ਇਮ ਚਹੁੰ ਦਿਸ਼ਿ ਮੈਂ ਗੋਲ ਦਲ ਸੈਗ ਲਿਏ ਸਰਦਾਰ। ਚਹਤਿ ਬਰਨ* ਕੋ ਜ਼ੋਰ ਤੇ ਸਭਿ ਸ੍ਰੀ ਪੁਰਿ ਕਰਤਾਰ ॥੧॥ ਤੋਮਰ ਛੰਦ ॥ ਗਹਿ ਤੀਰ ਤੋਮਰ ਫੇਰਾਤੁਰਕਾਨ ਕੋ ਹਤਿ ਗੋਰ। ਮਿਹਰਾ ਮਹਾਂ ਬਰ ਬੀਰ। ਅਮਿਯਾਂ ਸਹਾਇਕ ਧੀਰ ॥ ੨ ॥ ਗੁਰ ਕੋ ਪ੍ਰਤਾਪ ਬਿਸਾਲ। ਕਰਿ ਜੰਗ ਕੋਪ ਕਰਾਲ। ਅਸਮਾਨ ਖਾਨ ਮਹਾਨ। ਜਹਿਂ ਠਾਂਢਿ ਮਾਰਤਿ ਥਾਨ ॥੩॥ਜਿਹ ਸੈਗ ਦ੍ਰੁਤ[6] ਸਹਾਇ। ਜਿਨ ਮਾਰ ਪੂਰਬ ਖਾਇ। ਬਿਨ ਲਾਜ ਮੂਰਖ ਫੇਰ। ਗੁਰ ਸੋਂ ਚਹੈ ਭਟ ਭੇਰ[7] ॥ ੪ ॥ ਦਿਸ਼ ਦੌਨ ਮੈਂ ਸਰਦਾਰ। ਬਹੁ ਕੋਪ ਤੇ ਭਟ ਚਾਰ। ਗਨ ਸੈਨ ਲੈ ਕਰਿ ਸੈਗ। ਪਗ ਰੋਪਿ ਕੈ ਕਿਯ ਜੰਗ ॥ ੫ ॥ ਦਿਸ਼ਿ ਦੱਖਨੀ ਘਮਸਾਨ। ਬਹੁ ਕੀਨਿ ਹਾਨ[8] ਭਟ ਪ੍ਰਾਨ। ਗੁਲਕਾਨ ਕੋ ਬਰਖਾਇ। ਕਰਕਾ[9] ਮਨੋ ਘਨ ਪਾਇ ॥ ੬ ॥ ਸਿਰ ਫੂਟਿ ਹਾਂਡਨਿ ਜੈਸ[10]।ਉਰ ਫੋਰਿ ਮਾਰਤਿ ਹੈਸ[11]।ਤੁਰਕਾਨਿ ਹੋਲ ਸੁ ਘਾਲਿ। ਕਰ ਐਂਚਿ ਕੈ ਕਰਵਾਲ[12]॥੭॥ਗੁਰ ਸੈਨ ਪੈ ਚਲਿ ਆਇਮਿਲਿ ਗੋ ਤਬੈ ਸਮੁਦਾਇ।

[1](ਐਡਾ) ਬਲ ਨਾਲ ਖਿੱਚਿਆ। [2](ਤੁਰਕਾਂ ਨੇ) ਵੱਡਾ ਰੌਲਾ ਕੀਤਾ। [3]ਅਰੋਂ ਮਾਰ ਪੈਂਦੀ ਹੈ। [4]ਝੂਮ ਕੇ ਘੋਰਨੀ ਖਾ ਕੇ ਡਿਗ ਪੈਂਦੇ ਹਨ। [5]ਖਿੰਡੇ ਪਏ ਹਨ [ਹਿੰ: ਬਿਖੇਰਨਾ=ਖਿੰਡਾਉਣਾ]। [6]ਭਾਵ ਅਨਵਰ ਖਾਂ। [7]ਮੁਕਾਬਲਾ। [8]ਨਾਸ਼। [9]ਗੜੇ। [10]ਹਾਂਡੀਆ ਵਤ। [11]ਆਹਰੇ ਹਨ। [12]ਤਲਵਾਰਾਂ। *ਪਾ:–ਹਤਨਿ।

ਮੁਖ 'ਮਾਰਿ ਮਾਰਿ' ਉਚਾਰਿ। ਗਹਿ ਤੋਮਰੈਂ ਤਰਵਾਰ ॥ ੮ ॥ ਮਿਹਰੋ ਰੁਪਜੋ ਧਰਿ ਧੀਰ। ਧਨੁ ਔਂਚਿ ਮਾਰਤਿ ਤੀਰ। ਸੁਭਟਾਨਿ ਕੋ ਲਲਕਾਰਿ। ਭੁਪਕਾਨਿ ਗੋਰਿਨਿ ਮਾਰਿ ॥ ੯॥ ਖਰ ਸਾਂਗ ਮਾਰਿ ਧਸਾਇ। ਤਰਵਾਰ ਤੇ ਕਰਿ ਘਾਇ। ਗਨ ਤੁੰਡ ਮੁੰਡ ਬਿਹੰਡ[1]ਕਰਿ ਖੰਡ ਖੰਡ ਘਮੰਡਿ ॥੧੦॥ ਟੂਟਿ ਆਪ ਮੈਂ ਤਿਸ ਬਾਰ। ਇਕਸਾਰ ਹੋਵਤਿ ਮਾਰਿ।ਕਟਿ ਅੰਗ ਸ਼ੋਣਤ ਭੀਜ। ਰਣ ਖੇਤ ਮੈਂ ਜਨੁ ਬੀਜ[2] ॥੧੧॥ ਬਹੁ ਬੀਰ ਘਾਇਲ ਹੋਇ। ਮਰਿ ਭੁਮ ਪੈਂ ਪਰਿ ਕੋਇ। ਅਸਮਾਨਖਾਨ ਖਤੰਗ। ਗੁਰ ਬੀਰ ਬੇਧਤਿ ਅੰਗ ॥ ੧੨ ॥ ਕਿਹ ਸੀਸ ਪੈ ਤਰਵਾਰ। ਕਿਹ ਕੰਧ ਕੋ ਕਟਿ ਡਾਰਿ। ਮੁਖ ਛੇਦ ਕੀਨਸਿ ਕਾਹਿ। ਕਟਿ ਜੰਘ ਕੋ ਚਲਿ ਨਾਂਹਿ[3] ॥੧੩॥ ਦਿਸ਼ ਦੱਖਣੀ ਬਡ ਸ਼ੋਰ। ਭੁਰਕਾਨ ਦੀਨਸਿ ਜ਼ੋਰ। ਗੁਰ ਤੀਰ ਧਾਇ ਸੁਨਾਇ। 'ਢਿਗ ਆਇਗੋ ਸਮੁਦਾਇ'॥੧੪॥ਬਿਧੀਆ ਹੁਤੋ ਤਬਿ ਤੀਰ। ਤਿਹ ਸੰਗ ਬੋਲਤਿ ਧੀਰ[4]:–।'ਉਤ ਜਾਹੁ ਬੀਰ ! ਬਿਭਾਬ। ਦਲ ਸ਼ੱਤ੍ਰੁ ਲੀਜਹਿ ਦਾਬ ॥੧੫॥ ਹਤਿ ਆਯੁਧਾਨਿ ਹਟਾਇ[5]। ਦਿਹੁ ਕਾਟ ਜੋ ਸਮੁਹਾਇ'। ਸੁਨਿ ਬਾਕ ਕੋ ਹਰਿਖਾਇ। ਤਤਕਾਲ ਬਾਜ ਧਵਾਇ ॥ ੧੬ ॥ ਅਮਿਯਾਂ ਘਿਰਜੋ ਜਹਿ ਬੀਰ। ਰੁਪ ਮਾਰਿਤੋ ਗਨ ਤੀਰ। ਮਿਹਰਾ ਸਹਾਇ ਕਰੰਤਿ। ਲਲਕਾਰ ਕਾਟਿ ਗਿਰੰਤਿ ॥ ੧੭ ॥ ਬਿਧੀਆ ਗਯੋ ਜਿਮ ਸ਼ੇਰ। ਨਿਜ ਬੀਰ ਦੇਤਿ ਦਲੇਰ[6]।'ਗੁਰ ਓਜ ਕੋ ਉਰ ਧਾਰਿ।ਭੁਰਕਾਨਿ ਕੋ ਲਿਹੁ ਮਾਰਿ'॥੧੮॥ਤਜਿ ਤੀਰ ਆਪ ਕਰਾਲ। ਬਹੁ ਬੇਧਿ ਕੈ ਰਿਪੁ ਸਾਲ[7]।ਪਗ ਰੋਪਿ ਕੈ ਅਗਵਾਇ। ਸਮ ਥੰਭ ਕੇ ਥਿਰ ਥਾਇ॥੧੯॥ਭੁਰਕਾਨ ਆਇ ਜਿ ਹੋਲ।ਸਭਿ ਮਾਰਿ ਕੈ ਤਿਹ ਝੋਲਿ। ਤਿਨ ਮੋਰਿ ਪਾਛਲ ਪਾਇ।ਰੁਪਿ ਕੈ ਰਹਜੋ ਅਗੁਵਾਇ॥੨੦॥ ਪਾਯਕੀ ਛੰਦ॥ਤਬਿ ਅਨਵਰਖਾਨ ਬਿਲੋਕਿ ਸੈਨ। ਕਿਮ ਸੁਭਟ ਹਟਤਿ ਰਣ ਲਰਤਿ ਹੈ ਨ। ਕੋ ਅਰਜੋ ਆਇ ਨਹਿੰ ਜਾਨਿ ਦੇਤਿ। ਗਮਨਜੋ ਅਗਾਇ ਬਿਚ ਜੰਗ ਖੇਤ ॥ ੨੧॥ ਲੈ ਬੀਰ ਕਿਤਿਕ ਕਰਿ ਰੋਲ ਪੇਲ। ਬਿਚ ਥਰਜੋ ਆਇ ਬਕਿ[8]ਹੇਲ ਹੋਲ'। ਪਿਖਿ ਬਿਧੀਚੰਦ ਲਲਕਾਰ ਤਾਂਹਿ। ਮਿਲਿ ਪਰੇ

---

[1]ਨਾਸ਼ ਕੀਤੇ। [2]ਜੰਗ (ਰੂਪ) ਖੇਤ ਵਿਚ ਕੱਟ ਹੋਏ ਅੰਗ ਲਹੂ ਨਾਲ ਲਿਬੜੇ ਮਾਨੋਂ ਬੀਜ (ਖਿਲਰੇ ਹਨ)। (ਅ) ਮਾਨੋਂ ਬਿਜਲੀ ਪਈ ਹੈ। [3]ਕਿਸੇ ਦੀ ਜੰਘ ਕੱਟੀ ਗਈ ਹੈ (ਤੇ ਉਸ ਤੋਂ) ਚਲਿਆ ਨਹੀਂ ਜਾਂਦਾ। [4]ਭਾਵ ਸ਼੍ਰੀ ਗੁਰੂ ਜੀ। [5]ਸ਼ਸਤ੍ਰ ਮਾਰਕੇ ਹਟਾਓ। [6]ਦਲੇਰੀ। [7]ਦੁੱਖ ਦਿੰਦਾ ਹੈ (ਤੀਰ) ਵੈਰੀਆਂ ਨੂੰ। [8]ਕਹਿ ਕੇ।

ਬੀਰ ਤਬਿ ਆਪ ਮਾਂਹਿ ॥ ੨੨ ॥ ਕੀਨਸਿ ਚਿਨਾਰਿ ਤਬਿ ਖਾਨ ਦੇਖਿ। –ਗੁਰਸਿੱਖ ਅਧਿਕ ਰਹਿਢਿਗ ਵਿਸ਼ੇਖ–।'ਇਹਕਾਰਦਾਰ ਸ਼੍ਰੀਹਰਿਗੁਵਿੰਦ। ਲਿਹੁ ਮਾਰਿ ਮਿਲਹੁ ਚਹੁੰ ਓਰ ਬ੍ਰਿੰਦ'॥੨੩॥ਅਸਮਾਨਖਾਨਕੋ ਸੰਗਲੀਨਿ। ਚਹੁੰ ਓਰ ਓਰੜੇ ਜ਼ੋਰ ਦੀਨਿ। ਬਜ ਪਰਨੋ ਰੌਰ ਛੂਟਹਿੰ ਤੁਫੈਗ। ਇਤਿ ਗੁਰੂ ਸਿੱਖ ਮਿਲਿ ਏਕ ਸੰਗ ॥ ੨੪ ॥ ਹੱਥਯਾਰ ਹਾਥ ਲੈ ਸਾਵਧਾਨ।ਤਬਿ ਬਿਧੀਚੰਦ ਕੋਪਨੋ ਮਹਾਨ। ਧਨੁ ਐਂਚਿ ਐਂਚਿ ਤਨਾਰੀਤਿ ਤੀਰ।ਤੁਰਕਾਨਿ ਤਾਕਿ ਬੇਧਤਿ ਸਰੀਰ ॥ ੨੫ ॥ ਜਿਸ ਲਗਹਿੰ, ਨਹੀਂ ਜਾਚੈਤਿ ਨੀਰ। ਪਰਿ ਪਾਰ ਸ਼ੁਸ਼ਕ[1] ਗੈਰੈਤਿ ਬੀਰ। ਤਬਿ ਅਰਨੋ ਆਇ ਅਨਵਰ ਪਠਾਨ। ਬਹੁ ਕੋਪ ਸੰਗ ਕੀਨਸਿ ਬਖਾਨ ॥ ੨੬ ॥ 'ਤ੍ਰਿਸਕਾਰ ਕੀਨਿ ਬਹੁ ਮਾਰ ਮੋਹਿ। ਬਿਚ ਸਭਾ ਆਬਰੂ ਖੋਇ ਤੋਹਿ। ਅਬਿ ਲੈਹੁੰ ਸੁ ਪਲਟਾ ਕਰਿ ਖਿਨਾਸ਼।ਤਜਿ ਦੇਹੁ ਸਰਬ ਜੀਵੈਨਿ ਆਸ॥੨੭॥ਤਵ ਮਾਰ,ਗੁਰੂ ਕੋ ਗਹਹਿੰ ਜਾਇ।ਤਬਿ ਰਹੈ ਮੋਹਿ ਪਤਿ, ਪੁਰਿ ਲੁਟਾਇ। ਨਹਿੰ ਸ਼ਾਹੁ ਤ੍ਰਾਸ ਕੋ ਤਨਕ ਕੀਨਿ। ਲਸ਼ਕਰ ਤਮਾਮ ਢਿਗ ਨਾਂਹਿ ਚੀਨ ॥ ੨੮ ॥ ਨਹਿੰ ਕਰਨ ਉਚਿਤ ਕਰਿ ਮੋਹਿ ਸੰਗ[2]। ਅਬਿ ਲੈਹੁ ਸੁ ਪਲਟਾ ਬੀਚ ਜੰਗ[3]। ਸੁਨਿ ਬਿਧੀਚੰਦ ਕੀਨਸਿ ਬਖਾਨ।'ਬਲਵਾਨ ਕੌਹਰੀ ਗੁਰ ਮਹਾਨ ॥੨੯॥ ਸਮ ਤੋਹਿ ਮ੍ਰਿਗ ਮਾਰੇ ਅਨੇਕ। ਜਿਨ ਕੋ ਗਿਨੈਤਿ ਨਹਿੰ ਹੁਇ ਬਿਬੇਕ[4]।ਅਰ ਬਡੇ ਮਸਤ ਬਲ ਜੁਤਿ ਮਤੰਗ। ਸੋ ਲਲਾਬੇਗ ਕੰਧਰ ਜਿ ਅੰਗ ॥ ੩੦ ॥ ਹਤਿ ਮੁਗ਼ਲਸਖਾਂ, ਅਵਦੁਲ ਪਠਾਨ। ਪਰਿ ਕੈ ਨਿਚਿੰਤ ਸੁਪਤੋ ਮਹਾਨ। ਜੋ ਸੁਪਤਿ ਸਿੰਘ ਕੋ ਮ੍ਰਿਗ ਜਗਾਹਿ*। ਤੌ ਜੀਵਨ ਤਿਸਕੋ ਹੋਤਿ ਨਾਹਿੰ* ॥ ੩੧ ॥ ਅਬਿ ਕਰਹੁ ਜਗਾਵਨ ਤੁਮਹੁ ਆਇ। ਬਲਧਾਰ ਆਜ ਦੇਂ ਸਭਿ ਖਪਾਇ। ਨਹਿੰ ਤਜਹਿੰ, ਕਰਹੁ ਕੋਤਿਕ ਉਪਾਇ । ਜੋ ਜਿਯਨਿ ਚਾਹਿ, ਅਬਿ ਤੇ ਪਲਾਇ' ॥ ੩੨ ॥ ਸੁਨਿ ਅਨਵਰ ਮਨ ਰਿਸ ਅਧਿਕ ਧਾਰਿ। ਧਨੁ ਐਂਚਿ ਤਾਕਿ ਕਰਿ ਸਰ ਪ੍ਰਹਾਰ।ਲਗਿ ਜੀਨ ਮਾਂਹਿ ਅਟਕਨੋ

---

[1]ਸੁੱਕਾ ਪਾਰ ਪੈ ਜਾਂਦਾ ਹੈ (ਲਹੂ ਵਿਚ ਭਿਜਦਾ ਨਹੀਂ ਭਾਵ ਅਤੀ ਤ੍ਰਿਖਾ ਜਾਂਦਾ ਹੈ)। [2]ਮੇਰੇ ਨਾਲ ਉਹ ਕੀਤੀ ਸਾਈ ਜੋ ਕਰਨੀ ਉਚਿਤ ਨਹੀਂ ਸੀ। [3]ਭਾਵ ਜੋ ਗਿਣੇ ਨਹੀਂ ਜਾਂਦੇ।

*ਛਾਪੇ ਦੇ ਨੁਸਖੇ ਵਿਚ ਇਹ ਦੋਵੇਂ ਤੁਕਾਂ ਨਹੀਂ ਹਨ, ਇਕ ਹੋਰ ਥਾਂ ਇਹ੍ਹਾਂ ਦੀ ਥਾਵੇਂ ਇਹ ਪਾਠ ਥੀ ਹੈ:– ਜਿਸ ਪ੍ਰਾਨ ਹਾਨ ਚਾਹਤਿ ਗਵਾਰ ! ਬਿਨ ਹੋਤਿ ਚਹੈਂ ਗੁਰ ਮੈਂ ਜੁ ਰਾਰ॥੩੧॥

ਮਝਾਰ। ਤਬਿ ਬਿਧੀਚੰਦ ਹਯ ਕੋ ਸੰਭਾਰਿ ॥ ੩੩ ॥ ਇਤਿ ਉਤ ਧਵਾਇ ਚੌਗਿਰਦ ਫੇਰਾਗੁਨ[1] ਮਹਿੰ ਅਰੋਪਿ ਖਪਰਾ ਬਡੇਰਾ ਧਨੁ ਤਾਨ ਕਾਨ ਲਗਿ ਰਿਸ ਮਹਾਨ। ਰਿਪੁ ਤਾਕਿ ਲੱਛ[2] ਛੋਡਜੋ ਸੁ ਬਾਨ ॥੩੪॥ ਸਮ ਸਰਪ ਸ਼ੰਕ ਚਾਲਜੋ ਬਿਸਾਲ। ਬਡ ਬੇਗ ਸਹਿਤ ਲਗਿ ਸ਼ੱਤ੍ਰੁ ਭਾਲ[3]। ਪੰਖਨਿ ਸਮੇਤ ਧਸਿ ਹੋਇ ਪਾਰ। ਕੁਛ ਰਹਜੋ ਦਿਖਤਿ ਬਾਗਰ ਅੋਕਾਰ[4] ॥ ੩੫ ॥ ਜੁਗ ਭੌਂਹ ਬੀਚ ਸੋ ਅਸੁ ਸੁਹਾਇ। ਜਨੁ ਤਿਲਕ ਲਾਲ ਸੁੰਦਰ ਲਗਾਇ। ਕਿਹ ਜਤਨ ਸੰਗ ਕੈ ਗੁਲ ਅਨਾਰ। ਬਹੁ ਸਜਹਿ, ਭਾਲ ਰਾਖਜੋ ਸੁਧਾਰਿ[5] ॥੩੬॥[6]ਜਨੁ ਬੈਠਿ ਨਿੱਛਤ੍ਰ ਮਹਿੰ ਸਿਰ ਨਿਕਾਸਿ। ਇਹੁ ਬਤਸ ਸਾਰਕਾ ਮੁਖ ਪਸਾਰਿ[6]। ਜਨੁ ਬਿਧੀਚੰਦ ਕੋ ਕ੍ਰੋਧ ਲਾਲ[7]। ਥਿਰ ਭਯੋ ਜਾਇ ਤਕਿ ਸ਼ੱਤ੍ਰੁ ਭਾਲ*॥੩੭॥ਗਿਰ ਪਰਜੋ ਭੂਮਿ ਪਰ ਝੂਮ ਸੋਇ।ਲਗਿ ਬਾਹੁ ਬੇਗ ਜਨੋਂ ਬਿਛੂ ਕੋਇ। ਪਿਖਿ ਤੁਰਕ ਤ੍ਰਾਸ ਕੋ ਪਾਇ ਭੂਰ। ਤਜਿ ਚਲੇ ਜੰਗ ਪਿਖਿ ਸ਼ੋਰ ਸੂਰ ॥ ੩੮॥ ਗੁਰ ਸੈਨ ਅਧਿਕ ਹਮਲਾ ਸੁ ਘਾਲਿਪੁਨ ਪਰੇ ਰਿਪੁਨਿ ਪਰ ਬਰ ਕਰਾਲ। ਅਸਿ ਕੋ ਨਿਕਾਸਿ ਚਮਕਾਇ ਹਾਥ। ਕਰਿ ਤਡਾ ਮੁੱਛ ਬਡ ਬੇਗ ਸਾਥ ॥ ੩੯ ॥ ਭਾਜਤਿ ਕਟੈਤਿ ਨਹਿੰ ਟਿਕਤਿ ਪਾਇ। ਅਸਮਾਨਖਾਨ ਬਹੁਕਰਿ ਉਪਾਇ। ਜਬਿ ਲਖਜੋ ਕਿ ਮੋਰੋ ਹੁਇ ਬਿਨਾਸ਼। ਤਜਿ ਸਾਮੁਹਾਇ[8] ਟਰਿ ਹੋਇ ਪਾਸ[9] ॥ ੪੦ ॥ ਗੁਰ ਸੈਨਾ ਸਭਿ ਕੋ ਪਗ ਜਮਾਇ।ਭਟ ਕਰੇ ਠਾਂਢਿ ਰਣ,ਲੋਭਿ ਨਾਇ[10]।ਤਬਿ ਬਿਧੀਚੰਦ ਇਮ ਜੀਤ ਪਾਇ। ਗੁਰ ਖਰੇ ਲਰਤਿ ਚਲਿ ਨਿਕਟਿ ਆਇ॥੪੧॥ ਸਭਿ ਕਹੀ ਗਾਥ ਅਨਵਰ ਪਠਾਨ[11]।[11]ਰਣ ਲਰਤੋ ਪਲਟੇ ਹਿਤ ਮਹਾਨ। ਪਹੁੰਚਾਇ ਭ੍ਰਿਸ਼ਤ ਨਿਜ ਦਲ ਟਿਕਾਇ। ਤੁਪਕਾਨਿ ਤਮਾਗ ਤਰਕਾਨਿ ਘਾਇ ॥ ੪੨ ॥ ਬਹੁ ਲਰਤਿ ਸੁਭਟ ਘਮਸਾਨ ਘਾਲਿ। ਇਮ ਦਿਸ਼ਾ ਦੱਖਲੀ ਰਣ ਕਰਾਲ। ਗੁਰ ਫਤੇ ਭਈ ਦੁੰਦਭਿ ਬਜੇਤਿ।ਸਭਿ ਕਹਤਿ ਸ਼ਬਦ ਜੈਕਾਰਵੰਤਿ ॥੪੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਖੋਜਾ ਅਨਵਰ ਬੱਧੋ' ਪ੍ਰਸੰਗ ਬਰਨਨੰ ਨਾਮ ਤ੍ਰੈਵਿੰਸਤੀ ਅੰਸੁ ॥ ੨੩ ॥

---

[1]ਚੌਫੇਰੇ। [2]ਨਿਸ਼ਾਨਾ। [3]ਮੱਥੇ ਵਿਚ। [4]ਬਾਗੜ ਦੀ ਸ਼ਕਲ [ਪੰਜਾ:; ਬਾਗੜ, ਤੀਰ ਦਾ ਪਿਛਲਾ ਹਿੱਸਾ]। [5]ਫਾ ਕਿ ਜਤਨ ਨਾਲ ਅਨਾਰ ਦਾ ਫੁੱਲ ਕਿਸੇ ਨੇ ਟਿਕਾਕੇ ਵੇਖਿਆ ਹੈ ਨੈ ਸਮਝ ਰਿਹਾ ਹੈ ਮੱਥੇ ਤੇ। [6]ਇਹ ਮਾਨੋਂ ਆਲ੍ਹਣੇ ਵਿਚ ਬੈਠਕੇ ਮੈਨਾ ਨੇ ਬੋਚੇ ਨੇ ਸਿਰ ਕੱਢ ਕੇ ਮੂੰਹ ਪਸਾਰਿਆ ਹੈ। [7]ਲਾਲ ਕ੍ਰੋਧ। [8]ਸਾਮ੍ਹਣਿਓਂ। [9]ਲਾਂਭੇ ਨੂੰ ਟਲ ਗਿਆ। [10]ਨਾਂ ਲੈ ਕੇ ਸੂਰਮੇ ਖੜੇ ਕੀਤੇ। [11]ਅਨਵਰ ਪਠਾਣ ਦੀ। *ਕਵਿਤਾ ਦਾ ਕਮਾਲ ਹੈ।

੨੪. [ਭੰਗ ਜਾਰੀ]।

ਦੋਹਰਾ ॥ ਸ਼੍ਰੀ ਸਤਿਗੁਰ ਜੋਧਾ ਬਲੀ ਛੋਰਤਿ ਤੀਛਨ ਬਾਨ। ਕਰਹਿ ਏਕ ਤੇ ਨਾਸ਼ ਗਨ ਗਿਰਹਿਂ ਤੁਰਕ ਤਜਿ ਪ੍ਰਾਨ ॥ ੧ ॥ ਅਧੁਭਾਰ ਛੰਦ ॥ ਲਰਿਤੇ ਸੁ ਬੀਰ। ਬਿਧਿਤੇ ਸਰੀਰ। ਹੁਇ ਅੱਗੁ ਧੀਰ। ਪ੍ਰਵਿਸ਼ੰਤਿ ਭੀਰ ॥ ੨ ॥ ਤੁਪਕੈਂ ਤੜਾਕ। ਗੁਲਕਾਂ ਸੜਾਕ। ਲਗਿ ਅੰਗ ਫੋਰ। ਉਕਸੈਂ ਨ ਥੋਰ[1] ॥ ੩ ॥ ਗਿਰਤੇ ਬਿਹਾਲ। ਬਹਿ ਸ਼ੋਣ ਲਾਲ।ਛੁਟਕੇ ਤੁਰੇਗ। ਅਸਵਾਰ ਭੰਗ ॥ ੪ ॥ ਗੁਰ ਕ੍ਰੋਧ ਧਾਰਿ। ਬਹੁ ਬਾਨ ਮਾਰਿ। ਟਿਕਨੈ ਨ ਦੇਤਿ। ਬਡ ਜੰਗ ਖੇਤ ॥ ੫ ॥ ਉਤ ਪੈਂਦਖਾਨ। ਮੁਚਕੈਤਿ ਬਾਨ। ਲਗਿ ਕਾਹੁ ਨਾਂਹਿ। ਨਿਫਲੇ ਸੁ ਜਾਹਿਂ ॥ ੬ ॥ ਬਿਸਮੈ ਬਿਸਾਲ।–ਕਿਤ ਜਾਹਿਂ ਜਾਲ[2]–। ਗੁਰ ਬੀਰ ਬ੍ਰਿੰਦ। ਬਿਰਤੇ ਬਿਲੰਦ ॥੭॥ ਨਹਿਂ ਘਾਵ ਖਾਹਿਂ।ਤਿਮ ਹੀ ਦਿਖਾਹਿਂ। ਤੁਰਕਾਨ ਨਾਸ਼। ਦਿਖਤੇ ਚੁਪਾਸ ॥ ੮ ॥ ਰਦ[3] ਪੀਸ ਪੀਸ। ਦਲ ਬ੍ਰਿੰਦ ਈਸ਼[4]। ਸੁਭਟਾਨਿ ਪੂਰਿ। ਹੁਇ ਕੈ ਦਲੋਰ॥੯॥ਜਥਿ ਹੋਤਿ ਮਾਰ। ਗਿਰਤੇ ਸੁਮਾਰ[5]। ਠਟਕੈਤਿ ਹੇਰਿ। ਨਹਿਂ ਹੈਂ ਅਗੇਰ ॥ ੧੦ ॥ ਦਿਸ਼ਿ ਪ੍ਰਾਚਿ[6] ਮਾਂਹਿ। ਕੁਤਬਾ ਲਰਾਹਿ। ਜਿਸ ਅੱਗੁ ਬਿੱਪ੍ਰ।ਸਰ ਛੋਰਿ ਛਿੱਪ੍ਰ ॥੧੧॥ ਚਹਿ ਬੀਚ ਜਾਨਿ। ਪੂਰਿ ਕੈ ਸਥਾਨ।ਜਥਿ ਹੋਲ ਘਾਲਿ।ਤਜਿ ਸ਼ੱਤ੍ਰੁ ਜਾਲ॥੧੨॥ ਦੋਹਰਾ ॥ ਥਿਰ ਹੈ ਜਾਤੀ ਮਲਕ ਦਿਜ ਮਾਰਤਿ ਕਸਿ ਕਸਿ ਬਾਨ। ਸੱਯਦ ਮੁਗ਼ਲ ਪਠਾਨ ਗਨ ਗਿਰਹਿਂ ਪ੍ਰਾਨ ਕਰਿ ਹਾਨ ॥ ੧੩ ॥ ਰਸਾਵਲ ਛੰਦ ॥ ਗੁਰੂ ਸੂਰ ਬੰਕੋ।ਸੁ ਹੈ ਕੈ ਨਿਸ਼ੰਕੋ।ਕਬੈ ਸ਼ਸਤ੍ਰ ਲਾਗੈਂ।ਕੁਓ ਪ੍ਰਾਨ ਤਯਾਗੈਂ॥ ੧੪ ॥ ਨਹੀਂ ਤ੍ਰਾਸ ਮਾਨੈਂ। ਮਿਲੈਂ ਸ਼ੱਤ੍ਰੁ ਹਾਨੈਂ। ਸਭੀ ਬੀਚ ਬਿੱਪ੍ਰੰ। ਤਜੈ ਭੀਰ ਛਿੱਪ੍ਰੰ ॥੧੫॥ਪਰਸੈ ਆਨਿ ਹੋਲਾ। ਮਹਾਂ ਸ਼ੋਰ ਮੇਲਾ।ਤੁਫੰਗਾਨਿ ਨਾਦੰ। ਬਕੈਂ ਬੀਰ ਬਾਦੰ ॥ ੧੬ ॥ ਰੁਪੈਂ ਢਾਲ ਹਾਥੇ। ਦੁਤੀ[7] ਖੱਗ ਸਾਥੇ। ਸਰੋਹੀ ਸੁ ਖੰਡੇ। ਦੁਧਾਰੇ ਪ੍ਰਚੰਡੇ ॥ ੧੭ ॥ ਕਟਾਕੱਟ ਕਾਟੈਂ[8]। ਮਨੋ ਮਾਸ ਬਾਟੈਂ। ਭਏ ਖੰਡ ਖੰਡਾ। ਪਰੇ ਭੂਮਿ ਮੰਡਾ ॥੧੮॥ ਕਿਸੂ ਕਾਟਿ ਤੁੰਡਾ। ਪਿਖੇ ਭੀਰੁ ਪੰਡਾ[9]।ਚਲੇ ਜੋਗ ਛੰਡਾ[10]।ਨਚੇ ਨੰਗ ਖੰਡਾ॥੧੯॥ਫਟੇ ਬਸਤ੍ਰ ਝੰਡਾ।ਭਯੋ ਬੀਸ ਖੰਡਾ[11]। ਬਡੋ ਜੁੱਧ ਮੰਡਾ।ਪਰੀ ਮਾਰ ਚੰਡਾ॥੨੦॥ਦੋਹਰਾ॥ਕਤਬਖਾਨ

[1]ਵੇੜਾ ਬੰ ਨਹੀਂ ਉਕਸਦੇ। [2]ਸਾਹਵੇ (ਤੀਰ) ਕਿਥੇ ਜਾਂਦੇ ਹਨ। [3]ਦੰਦ। [4]ਪਾਤਸ਼ਾਹ ਦਾ। [5]ਜ਼ਖਮੀ ਹੋਕੇ। [6]ਪੂਰਬ। [7]ਜਾਤੀ ਮਲਕ। [8]ਦੰਦੇ (ਦੰਦ) ਨਾਲ। [9]ਦਬਾ ਫੱਟ ਕੱਟਦੇ ਹਨ। (ਅ) ਲਕ ਨੂੰ ਕੱਟਦੇ ਹਨ ਕਟਾ (=ਵਾਰ) ਨਾਲ। [10]ਕਾਇਰਾਂ ਦੇ (ਮੁੱਖ) ਪੀਲੇ। [11]ਛੱਡਕੇ [ਛੰਡ= ਛੋਹਕੇ]। [12]ਢਾਂਸ (ਖੰਡੇ ਦਾ) ਟੁੱਟ ਗਿਆ।

ਜਾਨੀ ਮਲਕ ਲਰਤਿ ਕਰਤਿ ਘਮਸਾਨ।ਦ੍ਹੂੰ ਦਿਸ਼ਨਿ ਕੇ ਸੂਰਮਾ ਲਗਿ ਅ ਧ ਹਤਿ ਪ੍ਰਾਨ ॥੨੧॥ਸ੍ਰੈਯਾ॥ ਧੌਂ ਚਹੂੰ ਓਰ ਤੇ ਮਾਰ ਮਚੀ ਤੁਰਕਾਨਿ ਕੇ ਢੇਰ ਲਗੇ ਮਰਿ ਕੈ। ਸ਼੍ਰੀ ਹਰਿਗੋਬਿੰਦ ਤੀਰਨਿ ਤੇ ਬਹੁ ਬੀਰ ਸਰੀਰ ਪਰ ਥਰਕੈਂ[1]। ਬੇਧਤਿ ਪਾਰ ਪਰੈਂ ਅਸੁ ਕੈ ਨਰ ਨਾ ਅਟਕੈਂ ਖਪਰੈ ਬਰਿ ਕੈ। ਬੇਧਨ ਕੋ ਕਰਿ ਕੈ ਸਰਕੈਂ ਪਿਖਿ ਕਾਤੁਰ ਹੀ ਧਰਕੈਂ ਡਰਿ ਕੈ[2]॥ ੨੨ ॥ ਸ਼੍ਰੀ ਹਰਿਗੋਵਿੰਦ ਬੀਰ ਬਹਾਦੁਰ ਪੰਨਗ ਕੇ ਸਮ ਬਾਨ ਚਲਾਵੈਂ। ਬਿੰਦ ਪ੍ਰਹਾਰਤਿ ਸ਼ੱਤ੍ਰੁਨਿ ਡਾਰਤਿ,ਛੁਛ ਨਿਖੰਗ ਹ੍ਵੈਔਰ ਮੰਗਾਵੈਂ।ਲਾਘਵਤਾ ਕਰਿ ਛੋਰਤਿ ਹੈਂ ਇੱਕਸਾਰ ਹੀ ਸਾਰ** ਮਹਾਂ ਬਰਖਾਵੈਂ । ਏਕ ਕੋ ਬੇਧਤਿ ਦ੍ਵੈ ਪੁਨ ਤੀਨਹੁ, ਚਾਰ ਕਿ ਪੰਚ, ਛਠੋਂ ਸੁ ਗਿਰਾਵੈਂ ॥੨੩॥ ਜਾਂਹਿ ਸਥਾਨ ਲੌ ਸ਼ੱਤ੍ਰੁ ਖਰੇ ਹੁਇਂ ਸੂਰ ਬਲੀ ਕਿ ਸਮੂਹ ਤਰੈਗਾ । ਜਾਇ ਤਹਾਂ ਤਕਬੇਧਤਿਭੀਰ ਗਿਰੈਂ ਤਤਕਾਲ ਫੁਟੈਂ† ਜਿਨ ਅੰਗਾ। ਮੋਟ ਬਡੇ ਅਰੁ ਦੀਰਘ ਦਾਰੁਣ ਆਯੁਤਹੈਂ ਖਪਰੇ ਸੁਖਤੈਂਗਾ‡।ਤੀਖਣ ਲੌਹ ਪੁਲਾਦ ਕਰੇ ਤਨ ਪਾਰ ਪਰੇ ਕਰਿ ਪ੍ਰਾਨਨਿ ਭੈਗਾ ॥੨੪ ॥ ਧਾਂਕ ਪਰੀ ਦਲ ਜੀਵਤਿ ਮੈਂ ਨਰ ਕੌਨ ਬਲੀ ਅਸ ਬਾਨ ਪ੍ਰਹਾਰੈ। ਕੌਨ ਕੁਦੰਡ ਕਠੋਰ ਖਿਚੈ ਇਸ ਲਾਇਕ ਨਾ ਜਗ ਬੀਚ ਨਿਹਾਰੈ। ਬੇਧਤਿ ਬੀਸ ਕ ਲੌ ਚਲਿ ਜਾਤਿ,ਪਰੈਂ ਤਜਿ ਪ੍ਰਾਨਨ ਲੌਕ ਹਜ਼ਾਰੈਂ[3]। ਤੀਰ ਕੋ ਘਾਵ ਸਰੀਰ ਬਿਲੋਕਿ ਅਧੀਰਜ ਬੀਰ ਹੈਂ ਭੀਰੁ ਪਧਾਰੈਂ ॥ ੨੫॥ ਸ਼ੁਕਤਿ ਜਾਤਿ ਸਥੇਗ ਸਪੰਖਨ ਜਨੋਂ ਚਲਿ ਘਾਵਤਿ ਤੋਪ ਕੋ ਗੋਰਾ। ਓਟ ਬਚੈ ਨਹਿੰ ਕੋਟ ਉਪਾਵ ਤੇ[4], ਲੋਟਤਿ ਭੂਮ ਪਰੈ ਤਨੁ ਘੋਰਾ। ਪਾਨ[5] ਨ ਹਾਲਤਿ,ਪਾਨ[6] ਨ ਜਾਚਤਿ, ਤੁਰਨ ਪ੍ਰਾਨਨਿ ਦੇਤਿ ਹੈ ਛੋਰਾ।ਜਾਂਘ ਕਟੇ ਕਿ ਭੁਜਾ ਕਟਿ ਜਾਤਿ, ਫੁਟੈ ਸਿਰ ਭਾਲ ਕਿ ਦੈਂ ਉਰ ਫੋਰਾ ॥ ੨੬ ॥ ਜਾਂ ਦਿਸ਼ਿ ਦੇਖਤਿ ਤੀਰ ਸੁ ਆਵਤਿ ਧਾਵਤਿ ਭਾਂ ਦਿਸ਼ਿ ਤੇ ਟਹਿਕੈਘਾਵਤਿ ਪ੍ਰਾਨ ਗਵਾਵਤਿ ਨਾਹਕ ਨਾ ਸਮੁਹਾਵਤਿ ਹੈਂ[7] ਅਰਿ ਕੈ। ਕਾਹਿੰ ਨ ਭਾਵਤਿ ਹੈ ਲਰਿਬੋ, ਪਛੁਤਾਵਤਿ 'ਕਸੋਂ ਗਮਨੇ ਚਰਿ ਕੈ[8]'। ਕੋ ਸਮਝਾਵਤ ਦੂਸਰ ਕੋ,'ਇਤ ਕਸੋਂ ਚਲਿ ਆਵਤਿ ਨਾ ਡਰਿਕੈ[9]'

[1]ਕੰਬਦੇ ਹਨ। [2]ਦਿੱਨੇ ਕੇ (ਮਾਰੇ ਤੀਰ) ਸਰਕਦੇ ਹਨ (ਜਿਸ ਨੂੰ) ਵੇਖਕੇ ਡਰ ਨਾਲ ਕਾਇਰਾਂ ਦੇ ਹਿਰਦੇ ਧੜਕਦੇ ਹਨ। [3](ਮਾਨੋਂ) ਲਗਾਤਾਰ ਲੋਹੇ (ਦਾ ਮੀਂਹ)। [4]ਕੋਟਾਂ ਜਤਨ ਕਰ ਕਿਸੇ ਆਸਰੇ ਤੇ ਨਹੀਂ ਬਚਦਾ। [5]ਦੇਰ। [6]ਪਾਣੀ। [7]ਸਾਮ੍ਹਣੇ ਨਹੀਂ ਟਿੱਕਦੇ। [8]ਕਿਉਂ ਚਲੇ ਆਏ। [9]ਡਰ ਕੇ ਇਧਰ ਕਿਉਂ ਨਹੀਂ ਆ ਜਾਂਦਾ ? (ਅ) ਕਿਉਂ ਚਲੇ ਆਉਂਦੇ ਹੋ ਡਰਦੇ ਨਹੀਂ ਹੋ ?

*ਪਾ.—ਮਾਰ। †ਪਾ:—ਛੁਹੈਂ। ‡ਪਾ:—ਖਰ ਹੈਂ ਸੁ ਖੈਂਗਾ।

॥੨੭॥ਛੋਰਿ ਤੁਫੰਗ ਹਜ਼ਾਰਨਿ ਕੋ, ਗੁਲਕਾਂ ਘਨ ਓਰਨਿ ਜਨੋਂ ਬਰਖਾਵੈਂ। ਫੇਰ ਬਰੂਦ ਉਤਾਇਲ ਭਾਲਤਿ, ਕੋ ਗਜ ਕਾਢਤਿ ਠੋਕ ਉਠਾਵੈਂ। ਪਾਇ ਦੁਗੋਰਨਿ ਕੋ ਗੁਰ ਸੂਰ ਪਲੀਤਨਿ ਕੋ ਕਰਿ ਜੋਰ ਮਿਲਾਵੈਂ।ਪਾਵਕ ਭਾਭਿ[1] ਉਠਾਵਤਿ ਨਾਦ ਤੜਾਭੜ ਧੌਂ ਇਕ ਬਾਰ ਚਲਾਵੈਂ ॥ ੨੮ ॥ ਕ੍ਰੋਧ ਕਰੈਂ ਚਹੂੰ ਓਰਨ ਤੇ ਮਿਲਿ ਹੋਲ ਕੋ ਘਾਲਤਿ ਸ਼ੋਰ ਮਚਾਏ। ਇੰਦ੍ਰ ਤੁਫੰਗ ਖਤੰਗਨ ਕੋ ਹਤਿ ਬੋਧਤਿ ਅੰਗ ਤੁਰੰਗ ਧਵਾਏ। ਤੋਮਰ ਤੁੰਗ[2] ਤੁਮਾਇ ਪ੍ਰਹਾਰਤਿ,ਧੌਂ ਤੁਰਕਾਨਿ ਪਰੇ ਤਹਿ ਆਇਰੈਨ ਮੈਂ ਦੌਂ ਲਾਗ ਕਾਲ ਕੋ[3] ਤਿਹ ਦੇਖਿ ਪਤੰਗ ਮਰੈਂ ਜਨੁ ਆਏ ॥ ੨੯ ॥ ਕਾਲਖਾਂ ਪੂਰਤਿ ਟੋਹਤ ਹੈ ਪੁਰਿ ਘੋਰਤਿ ਹੋਰਤਿ ਮਾਰ ਮਚਾਈ। ਆਰੀ ਤੁਫੰਗਨਿ ਤਮਾਰ ਕਰੀ, ਜਥਿ ਨੇਰ ਪਰੈ, ਗੁਰ ਸੂਰ ਚਲਾਈਂ। ਪੈਂਦ ਪਠਾਨ ਪਰੈ ਦਿਸ਼ਿ ਦੂਸਟ, ਭੀਸਰ ਪਾਸ ਮੈਂ ਤਾਂਹਿ ਜਮਾਈ[4]।ਓਰਤਿ ਧੌਂ ਚਹੂੰ ਓਰਨ ਤੇ ਕਰਿ ਜ਼ਰ ਕੋ ਸ਼ੋਰ ਲਰੈਂ ਸਮੁਹਾਈ[5] ॥੩੦॥ ਜਿਤ ਜ਼ੋਰ ਪਰੈ ਭਟ ਘੋਰ ਮਹਾਂ ਤਿਤ ਓਰ ਬਿਧੀਸਸਿ[6] ਜਾਇ ਪ੍ਰਹਾਰੈ। ਗੁਰ ਸ੍ਰੀ ਹਰਿਗੋਵਿੰਦ ਆਪ ਕਿਧੌਂ ਭਜਿ ਬਾਨ ਕਠੋਰ ਕੋ ਸ਼ੱਤ੍ਰੁ ਨਿਵਾਰੈਂ। ਪਿਖਿ ਈਛਨ ਤੇ ਰਣ ਭੀਛਨ ਕੋ ਬਹੁ ਭੀਛਨ ਔਂਚਤਿ ਕਾਨੋਂ ਲੌ ਮਾਰੈਂ। ਕਰਿ ਭੰਗ ਤੁਫੰਗਨਿ ਸੂਰਨਿ ਅੰਗਨ ਜੰਗ ਮੈਂ ਰੰਗ ਸੁਰੰਗ ਪਸਾਰੈ[7] ॥ ੩੧ ॥ ਨਾਦ ਤੁਫੰਗਨ ਹੋਤ ਘਨੋ ਨਭ ਧੂਮ ਮਹਾਂ ਪਸਰਜੋ ਦ੍ਰਿਸ਼ਟਾਵੈ। ਮਾਨਹੁ ਸ਼ਯਾਮ ਘਟਾ ਘਨ ਕੀ ਗਨ ਗੋਰਨਿ ਓਰਨ ਜਨੋਂ ਬਰਖਾਵੈਂ। ਪਾਵਕ ਹੋਤਿ ਬਰੂਦ ਭਖੈਂ,ਤਾੜਤਾ ਸਮ ਦੀਖ ਮਹਾਂ ਚਮਕਾਵੈਂ। ਧੁਰ ਤੇ ਪੂਰਨ ਹੋਇ ਰਹਜੋ ਪੁਰ, ਤੂਰਨ ਮੁਚਨ ਹੂਰ ਲਿਜਾਵੈਂ ॥ ੩੨ ॥ ਚਾਵੈਡ[8] ਚੋਕਤ ਮਾਸ ਅਚੈਂ, ਬਹੁ ਖਾਇਸੁ ਕੰਕ ਅਘਾਵਤਿ ਹੈਂ। ਕੂਕਰ ਜੰਬੁਕ ਕੂਕਤਿ ਹੈਂ ਗਨ ਆਮਖ ਔਂਚਤਿ ਖਾਵਤਿ ਹੈਂ। ਸ਼ੋਣਤ ਪੀਵਤਿ ਆਨੰਦ ਥੀਵਤਿ ਜੋਗਨਾ ਨਾਚਤਿ ਗਾਵਤਿ ਹੈਂ। ਦੁੰਦਭਿ, ਢੋਲ,ਪਟੇ ਤੁਰਰੀ ਗਨ ਨਾਦ ਉਠਾਇ ਬਜਾਵਤਿ ਹੈਂ ॥੩੩ ॥ ਪੁਰਿ ਆਵਨਿ ਕੋ ਰੁਕ ਪੰਥ ਗਯੋ ਬਡ ਢੇਰ ਭਗਜੇ ਮ੍ਰਿਤੁ ਘੋਰਨ ਕੋ। ਗਨ ਸੂਰਨਿ ਕੇ ਤਨ ਬੀਚ ਪਰ, ਬਹਿ ਸ਼ੋਣ ਚਲਜੋ ਦੁਹੂੰ ਓਰਨ ਕੋ।ਜਨੁ

---

[1]ਅੱਗ ਲਾਕੇ। [2]ਉੱਚੀ। [3]ਬਨ ਨੂੰ ਅੱਗ ਲੱਗਿਆਂ। [4]ਉਸ ਦਾ ਜਵਾਈ। [5]ਬਿਧੀਚੰਦ। [6]ਜੰਗ ਵਿਚ ਰੰਗ ਹੀ ਰੰਗ ਵੇਲਾ ਦਿੱਤੇ ਹਨ। [7]ਬਰੂਦ ਦੇ ਭੁਖਿਆਂ। [8]ਇੱਲਾਂ।

ਗੋਰੁ ਕੇ ਸੈਲ ਸ਼ੂਵੈਂ ਬਹੁ ਬਾਨਨ[1]*, ਹੋਤਿ ਨਦੀ ਲਘੁ ਬੋਰਨ ਕੋ[2]। ਜਨੁ ਦੂਸਰ ਕੋਟ ਰਚਜੋ ਲਰਿਬੇ ਹਿਤ ਓਟ ਕਰੇ ਰਿਪੁ ਮੋਰਨਿ ਕੋ॥੩੪॥ਭੈਰਵ[3] ਬਾਨ ਭੁਯੋ ਚਹੁੰ ਓਰਨ: ਆਮਿਖ ਹਾਡ ਕਿ ਸ਼ੋਣਤ ਚਾਲਾ। ਹਾਥ ਕਟੇ, ਕਿਨ ਮੁੰਡ ਪਰਜੇ ਕਟਿ, ਜਾਂਘ ਕਟੀ, ਗਨ ਰੁੰਡ ਕਰਾਲਾ।ਆਇ ਸਕੈਂ ਨ ਉਲੰਘ ਕੈ ਭਾਂਹਿ ਗਿਰੈਂ ਹਯ ਹੇਰਿ ਕਿ ਤ੍ਰਾਸ ਬਿਸਾਲਾ। ਛੇਰਿ ਭੁਵੰਗਨਿ ਅੰਗਨ ਭੰਗਤਿ ਰੰਗ ਸੁਰੰਗ ਬਨੈਂ ਤਤਕਾਲਾ ॥੩੫॥ ਸੂਰ ਤੁਰੰਗ ਸਰੀਰ ਪਰੇ ਮ੍ਰਿਤ, ਸੈਲ ਮਨਿੰਦ ਪਰਜੇ ਦ੍ਰਿਸ਼ਟਾਵੈਂ। ਮੁੰਡ ਕਟੇ ਜਨੁ ਪਾਥਰ ਕੇ ਗਨ,ਜਾਂਘ ਭੁਜਾ ਕਟਿ ਕਾਠ ਲਖਾਵੈਂ। ਸ਼ੋਣਤ ਕੇ ਝਰਨੇ ਸੁ ਝਰੈਂ,ਮਿਝ ਬ੍ਰਿੰਦ ਪਰੀ ਜਨੁ ਫੇਨ[4] ਉਠਾਵੈ। ਲਾਂਗੁਲ ਗ੍ਰੀਵਨ ਕੇਸ ਪਵੰਗਮ[5] ਬ੍ਰਿੰਦ ਖਰੇ ਤ੍ਰਿਨ ਸੋ ਮਨ ਭਾਵੈਂ ॥ ੩੬ ॥ ਹੇਰ ਹਿਰਾਨ ਭਏ ਤੁਰਕਾਂਨ–ਕਹਾਂ ਇਨ ਕੀ ਅਬਿ ਕਜਾਮਤ[6] ਆਈ। ਹੋਇ ਪਰੇ ਮ੍ਰਿਤੁ, ਕੌਨ ਹਤੇ ਇਹ ਸ਼ੱਤ੍ਰੁਨ ਥੋਰਨਿ ਤੇ ਸਮੁਦਾਈ। ਜੰਗ ਕਰਜੋ ਮਿਸ ਕਾਲ[7] ਬਿਸਾਲ,ਲਖੀ ਇਹੁ ਜਾਇ, ਹਨੇ ਤਿਨ[8] ਆਈ–। ਮੂਢ ਭਏ ਪਚਿ, ਮੌਨ ਧਰੀ ਮੁਖ, ਸੋਚਤਿ ਹੈਂ, ਕੁਛ ਜਾਨੀ ਨ ਜਾਈ ॥੩੭॥ ਇਤਿ ਸ਼੍ਰੀ ਸੂਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੇ 'ਜੰਗ ਪ੍ਰਾਂਭ' ਵਰਣਨੰ ਨਾਮ ਦਰਤ ਬਿੰਸਤੀ ਅੰਸੁ ॥ ੨੪ ॥

੨੫. [ਜੰਗ–ਜਾਰੀ]।

ਦੋਹਰਾ ॥ ਅਧਿਕ ਗਈ ਮਰਿ ਸੈਨ ਜਬ ਰਹੀ ਅਲਪ ਸੀ ਆਇ। ਕਰਿਬੇ ਹੇਲ ਸਮੁੱਖ ਨਹਿੰ ਭੇ ਘਾਇਲ ਸਮੁਦਾਇ ॥ ੧ ॥ ਰਸਾਵਲ ਛੰਦ॥ ਰਹੇ ਦੂਰ ਠਾਂਢ। ਮਹਾਂ ਚਿੰਤ ਬਾਢੇ। ਨਹੀਂ ਨੇਰ ਆਵੈਂ। ਖਰੇ ਦੂਰ ਚਾਵੈਂ ॥੨॥ ਤਬੈ ਖਾਨ ਕਾਲੇ। ਬਿਚਾਰਜੋ ਬਿਸਾਲੇ।–ਰਹੀ ਸੈਨ ਥੋਰੀ। ਬਿਰੀ ਚਾਰ ਓਰੀ ॥੩॥ ਨਹੀਂ ਜੰਗ ਠਾਨੈਂ। ਰਿਦੈ ਤ੍ਰਾਸ ਮਾਨੈਂ। ਕਰੈ ਕ੍ਵੈ ਨ ਹੇਲਾ†। ਭਯੋ ਜਾਨ ਮੇਲਾ[9] ॥੪॥ ਨਹੀਂ ਓਜ ਧਾਰੈਂ। ਨ ਆਗੈ ਪਧਾਰੈਂ‡। ਚਮੂੰ ਲਜੈਂ ਬਟੋਰੀ[10]। ਲਰੈਂ ਏਕ ਓਰੀ ॥੫॥ ਕਰੌਂ ਜੋਰ ਸਾਰੋ। ਅਰੈ, ਭਾਂਹਿ ਮਾਰੌਂ।

---

[1]ਮਾਨੋ ਬਹੁਤੀਆਂ ਬਾਵਾਂ ਦੇ ਰੋਰੁ ਦਾ ਪਰਬਤ ਸਿੰਮ ਰਿਹਾ ਹੈ। [2]ਡੋਬਣ ਨੂੰ। [3]ਭਜਾਨਕ। [4]ਝੱਗ। [5]ਘੋੜਿਆਂ ਦੀਆਂ ਪੂਛਾਂ ਦੇ ਗਲੇ ਦੇ ਵਾਲ। [6]ਪਰਲੋ। [7]ਕਾਲ ਨੇ ਬਹਾਨੇ ਨਾਲ। [8]ਭਾਵ ਕਾਲ ਨੇ ਮਾਰੇ ਹਨ। [9]ਮਾਨੋਂ ਮੇਲਾ ਲਗਾ ਹੋਇਆ ਹੈ। (ਮੇਲੇ ਵਿਚ ਲੋਕੀ ਨਿਰ ਸਾਹਸ ਵਿਹਲੇ ਖੜੇ ਹੁੰਦੇ ਹਨ ਕਿ ਵੇਂ ਏਹ ਖੜੇ ਹਨ)। (ਅ) ਭਾਵ (ਸਭ ਨੂੰ) ਜਿੰਦਾਂ ਦੀ ਪੈ ਰਹੀ ਹੈ। [10]ਇਕੱਠੀ ਕਰ ਲਵਾਂ।

*ਪਾ:–ਬਾਰਨ ਜਲ।

†ਪਾ:–ਕਰਿ ਕ੍ਵੈ ਨ ਹੇਲਾ।

‡ਪਾ:–ਅਰੈ ਜੋਂ ਬਿਚਾਰੇ।

ਚਲੈਂ ਸ਼ੱਤ੍ਰੂ ਸੋਹੈਂ । ਰਿਸੇ ਬੰਕ ਭੋਹੈਂ ॥ ੬ ॥ ਗੁਰੂ ਕੋ ਪਲਾਵੈਂ । ਅਰੈ ਤੋ ਗਹਾਵੈਂ । ਬੰਗਾਰੈਂ ਸੁ ਪੈਂਦਾ[1] । ਨਹੀਂ ਤ੍ਰਾਸ ਕੈਂਦਾ॥੭॥ਬਿਲੋਕੈਂ ਤਮਾਸ਼ਾ। ਲਰੈਂ ਮੋਹਿ ਪਾਸਾ–। ਰਿਦੈ ਏਵ ਧਾਰੀ । ਚਮੂੰ ਸੋ ਹਕਾਰੀ ॥ ੮ ॥ ਕਹਯੋ ਜਾਇ ਸਾਹੇ।'ਸਭੈ ਹੀ ਹਕਾਰੇ । ਕਹੋ ਬਾਕ ਕਾਲੇ । ਮਿਲੋ ਆਨਿ ਜਾਲੇ[2]॥ ੯ ॥ ਦੋਹਰਾ ॥ ਸੁਨਿ ਸੁਨਿ ਕੈ ਬਚ ਸ਼ੂੰਨ ਮਹਿੰ* ਸਨੈ ਸਨੈ ਸਮੁਦਾਇ । ਗਮਨੇ ਕਾਲੇਖਾਂ ਨਿਕਟਿ ਹਤਹਿੰ ਤੁਪਕ ਪਿਛਵਾਇ ॥ ੧੦ ॥ ਪਾਧੜੀ ਛੰਦ ॥ ਅਸਮਾਨਖਾਨ ਪਹੁੰਚਯੋ ਸੁ ਧਾਇ । ਜੋ ਬਚੀ ਬਾਹਨੀ ਸੰਗ ਲਾਇ[3] । ਦੁੰਦਭਿ ਬਜੰਤਿ ਹਾਰੇ ਤੁਰੰਗ। ਕੋ ਭਿਗੋ ਅੰਗ ਸ਼ੋਣਤ ਸੁ ਰੰਗ ॥ ੧੧ ॥ ਉਤਸਾਹ ਹੀਨ, ਜੈ[4] ਤੇ ਨਿਰਾਸ । ਮੁਖ ਮਲਿਨ ਬੀਰ, ਉਰ ਭੁਰ ਤ੍ਰਾਸ । ਸੁਨਿ ਕੁਤਬਖਾਨ ਦਿਸ਼ਿ ਅਪਨਿ ਛੋਰ । ਚਲਿ ਫਿਰਯੋ, ਥਿਰੇ ਸਭਿ ਜਾਂਹਿ ਓਰ[5] ॥ ੧੨ ॥ ਜੇ ਬਚੇ ਲਰਤਿ ਸਭਿ ਲੀਨਿ ਸੰਗ । ਦੁੰਦਭਿ ਬਜਾਇ ਨਾਦਤਿ†ਉਤੰਗ।ਜਿਮ ਗਿਰ ਬਿਸਾਲ ਹੜ੍ਹ ਰੋਕਿ ਲੀਨਿ।ਟੱਕਰ ਸੁ ਖਾਇ ਹਟਿਬੋ ਸੁ ਕੀਨਿ ॥ ੧੩ ॥ ਤਿਮ ਜਾਤਿ ਸੈਨ ਬਡ ਘਾਇ ਖਾਇ । ਸੁਨ ਪੈਂਦਖਾਨ ਬੀਰਨਿ ਬੁਲਾਇ । ਨਿਜ ਦਿਸ਼ਾ ਛੋਰਿ ਗਮਨਯੋ ਸੁ ਬੀਰ । ਉਮਰਾਵ ਜੁ ਕਾਲੇਖਾਨ ਤੀਰ ॥੧੪ ॥ ਜਿਮ ਚਹੂੰ ਓਰ ਤੇ ਸਿਮਟਿ ਨੀਰ[6]। ਇਕ ਥਾਨ ਹੋਤਿ ਸਰੁਵਰੁ ਗਹੀਰ[7] । ਤਿਮ ਭਏ ਸੈਨ ਇਕਠੀ ਬਿਸਾਲ। ਮਸਲਤਿ ਕਰੰਤਿ ਮਿਲਿ ਬੀਰ ਜਾਲ ॥ ੧੫ ॥ 'ਜਿਮ ਭਏ ਪ੍ਰਥਮ ਰਣ, ਹਾਰ ਪਾਇ । ਤਿਸ ਰੀਤਿ ਹੋਇ,ਜਾਨੀ ਸੁ ਜਾਇ। ਅਬਿ ਲਰਹੁ ਏਕ ਥਲ ਜ਼ੋਰ ਘਾਲ । ਤਜਿ ਚਹੂੰ ਓਰ ਘੇਰਾ ਕਰਾਲ ॥ ੧੬ ॥ ਗੁਰ ਪਕਰ ਲੇਹੁ ਸਭਿ ਕਾਜ ਸਿੱਧ। ਜਿਸ ਤੇ ਸੁ ਕਰਹਿ ਸੁਨ ਸ਼ਾਹੁ ਬਿੱਧ[8]।ਅਬਿ ਪੈਂਦਖਾਨ! ਸਵਧਾਨ ਹੋਇ। ਤੁਮ ਕਰਹੁ ਕਾਜ ਕਹਿ ਪ੍ਰਥਮ ਜੋਇ ॥੧੭॥ ਸਿਰੁਪਾਉ ਦੇਹਿ ਹਜ਼ਰਤ ਬਿਸਾਲ । ਬਡ ਬਨਹਿ ਜੀਵਕਾ ਲਿਹੁ ਸੰਭਾਲਿ । ਨਤੁ ਮਰਨ ਨੀਕ ਮਨ ਲੇਹੁ ਜਾਨ[9] । ਸੁਨਿ ਕਾਨ ਬਾਕ, ਕਹਿ ਕੁਤਬਖਾਨ:– ॥ ੧੮॥ 'ਇਮ ਕਰਨਿ ਉਚਿਤ ਇਸ ਥਲ ਸੰਭਾਰ[10]।ਗਹਿ ਲੇਹੁ ਗੁਰੂ ਅਬਿ ਬਿਨ ਅਵਾਰ । ਦੁਹੁੰ ਦਿਸ਼ਿਨਿ ਸੈਨ ਜੁੱਝੈਂ ਜੁਝਾਰ । ਇਮ ਲਰਨ ਬਿਖੈ

[1]ਪੈਂਦ ਖਾਂ ਨੂੰ ਵੰਗਾਰਾਂ (ਅ) ਪੈਂਦਾ (ਗਰੁ ਜੀ ਨੂੰ) ਵੰਗਾਰੇ । [2]ਸਾਰੇ । [3]ਲੈ ਕੇ। [4]ਢਏ । [5]ਖੜੇ ਸੀ ਸਾਰੇ ਜਿਸ ਪਾਸੇ । [6]ਇਕੱਠਾ ਹੋਇਆ ਪਾਣੀ । [7]ਡੂੰਘੇ ਤਲਾਉ ਵਿਚ । [8]ਸ਼ਾਹ ਵੱਡਾ ਕਰ ਦੇਵੇ ਛਾਵ ਉੱਚਾ ਰੁਤਬਾ ਦੇ ਦੇਵੇ । [9]ਏਥੇ ਸੰਭਾਲਕੇ (ਕੰਮ) ਕਰਨਾ ਠੀਕ ਹੈ । (ਅ) (ਮੋਕਾ) ਸੰਭਾਲੋ।

*ਪਾ:–ਸੁਨਿ ਸੁਨਿ ਸੁਰਨ ਸ਼ੂੰਨ ਸਭਿ । †ਪਾ:–ਨਾਚਤ ।

ਨਹਿੰ ਪਾਇ ਹਾਰ ॥ ੧੯ ॥ ਕਹਿੰ ਲਾਗਿ ਲਰਹੁ, ਸਭਿ ਘਾਤ ਹੋਇ। ਸਭ ਬਾਦ ਜਾਹਿ[1], ਪਕਰਹੁ ਨ ਕੋਇ। ਸੁਨਿ ਪੈਂਦਖਾਨ ਬੋਲਨੋ ਗ਼ਰੂਰ। 'ਮੈਂ ਰਹਨੋ ਪਿਖਤਿ ਗੁਰ ਰਹਹਿ ਦੂਰ ॥ ੨੦ ॥ ਅਬਿ ਜ਼ੋਰ* ਪਾਇ ਪਹੁੰਚੌਂ ਨਜ਼ੀਕ। ਤੁਮ ਦਿਖਹੁ ਖਰੇ ਗਹਿ ਲੇਹੁੰ ਠੀਕ। ਨਿਜ ਸੈਨ ਬਿਖੈ ਆਨਹੁੰ ਉਠਾਇ। ਭਟ ਅਪਰ ਜਿ ਪਹੁੰਚਹਿੰ ਨਿਕਟਿ ਧਾਇ ॥ ੨੧ ॥ ਤਿਨ ਲੇਹੁ ਰੋਕਿ ਤੁਮ ਹੋਲ ਘਾਲਤਥਿ ਤੁਰਤ ਸਿੱਧ ਕਾਰਜ ਬਿਸਾਲ'।ਅਸਮਾਨਖਾਨ ਸੁਨਿ ਕਰਿ ਬਖਾਨ। 'ਮੈਂ ਹਨੌਂ ਬਾਨ ਭਕਿ ਭਾਨ ਭਾਨ ॥ ੨੨ ॥ ਨਹਿੰ ਕਰਹੁ ਬਿਲਮ ਗੁਰ ਮਾਨ ਹਾਰ[2]।ਨਹਿੰ ਲਰਨੋ ਦੂਰ ਐ ਕੈ ਜੁਝਾਰ[3]।ਇਮ ਕਰਨੋ ਮੰਤ੍ਰ ਮਿਲਿ ਮੂਢ ਖਾਨ। ਪ੍ਰੇਰੰਤਿ ਕਾਲ, ਢਿਗ ਮ੍ਰਿੱਤੁ ਜਾਨਿ ॥ ੨੩ ॥ ਇਕਠੇ ਸਮੂਹ ਦੁੰਦਭਿ ਬਜਾਇ। ਘੇਰਾ ਜੁ ਕੀਨਿ ਭਜਾਗਨੋ ਭਦਾਇ। ਇਤਿ ਸ਼੍ਰੀ ਗੁਰਦਿੱਤਾ ਧਨੁ ਸੰਭਾਰਿ। ਭਜਾਗੰਤਿ ਤੀਰ ਰਿਪੁ ਮਾਰਿ ਮਾਰਿ ॥੨੪॥ ਜਿਤ ਪਰਹਿ ਜਾਇ ਘਮਸਾਨ ਮੇਲਿ। ਗੋਰਤਿ ਤੁਰੰਗ ਹਤਿ ਸੁਭਟ ਗੇਲਿ[4]। ਸਰ ਹੋਹਿੰ ਪਾਰ ਬਲ ਧਾਰਿ ਮਾਰਿ।ਤੁਰਕਾਨਿ ਬ੍ਰਿੰਦ ਇਮ ਛਾਰਿ ਛਾਰਿ ॥ ੨੫ ॥ ਹਯ ਕੋ ਕੁਦਾਇ ਚਹੁੰ ਗਿਰਦ ਫੇਰ। ਪੁਰਿ ਰੱਛ ਕੀਨਿ ਸਭਿ ਹੇਰਿ ਹੇਰਿ। ਜਹਿੰ ਤੁਰਕ ਜ਼ੋਰ ਘਾਲੰਤਿ ਆਇ। ਸੁਨਿ ਸ਼ੋਰ ਜਾਤਿ ਉਤਲੈਂਤਿ ਧਾਇ ॥ ੨੬ ॥ ਜਬਿ ਪਿਖਹਿੰ ਬੀਰ, ਗੁਰ ਪੁੱਤ ਆਇ। ਵਧਿ ਅਧਿਕ ਹਤਹਿੰ ਲਖਿ ਕਰਿ ਸਹਾਇ। ਤੁਰਕਨਿ ਪਲਾਇ ਮਾਰੰਤਿ ਪਾਛ। ਕਰਿ ਤ੍ਰਾਸ ਬਹੁਰ ਨਹਿੰ ਜੰਗ ਬਾਂਛ ॥ ੨੭ ॥ ਕੋਤਿਕ ਨਿਖੰਗ ਛੁਛੇ ਕਰੰਤਿ। ਸਰ ਖਰ ਮੰਗਾਇ ਪੁਨ ਲ ਭਰੰਤਿ।ਨਹਿੰ ਨਿਫਲ ਤੀਰ ਭਜਾਗੰਤਿ ਕੋਇ। ਹਯ ਭਟਨਿ ਅੰਗ ਲਾਗ ਪਰਤਿ ਸੋਇ॥੨੮॥ਪੁਨ ਸੂਰਜ ਮਲ ਧਨੁ ਕੋ ਸੰਭਾਰਿ। ਕਰਿ ਚੌਂਪ ਸੁ ਛੋਰਤਿ ਸਰ ਪ੍ਰਹਾਰ । ਸ਼੍ਰੀ ਤੇਗ ਬਹਾਦੁਰ ਫਿਰਤਿ ਮਾਂਹਿ[5]। ਥਰਜੰਤਿ ਬਹੁਤ, ਘਰ ਹਟਤਿ ਨਾਂਹਿ ॥ ੨੯ ॥ ਨਿਜ ਨਿਜ ਤੁਰੰਗ ਫਿਰਤੇ ਧਵਾਇ। ਪੁਰਿ ਮਹਿੰ ਸਹਾਇ ਇਤ ਉਤਹਿ ਜਾਇ। ਸੁਰਨਿ ਦਲੇਰ ਕਰਤੇ ਬਡੱਰ। ਕਹਿ ਤੁਪਕ ਚਲਾਵਹਿੰ ਦੋਤ ਰੋਰ ॥ ੩੦ ॥ ਗੁਰ ਮਹਿਲ ਅਟਾਰੀ ਜਹਿੰ ਉਤੰਗ। ਤਹਿੰ ਚਢੀ ਨਾਨਕੀ ਪਿਖਹਿ ਜੰਗ। ਨਿਜ ਨੁਖਾ ਸਹਤਿ ਸੁਨਿ ਅਧਿਕ ਰੌਰ । ਨਰ

[1]ਬਿਅਰਥ ਜਾਣਗੇ (ਜਤਨ)। [2]ਗੁਰੂ ਹਾਰ ਮੰਨ ਜਾਏਗਾ। [3](ਗੁਰੂ) ਰਮਾਂ ਦੂਰ ਰਿਹਾ ਹੈ ਆ ਕੇ ਲੜਿਆ ਨਹੀਂ। [4]ਡੇਗਦਾ ਹੈ ਮਾਰਕੇ ਸੂਰਮੇ ਤੇ ਘੋੜਿਆਂ ਨੂੰ ਗੋਲੀ (ਢਾਂਚੇ)। [5](ਜੰਗ) ਵਿਚ।

*ਪਾ:-ਨੇਰ।

ਮ੍ਰਿਤਕ ਹਯਨਿ ਲਖਿ ਠੌਰ ਠੌਰ॥੩੧॥ਚਢਿ ਕਰਿ ਮਰਵਾਹੀ ਉਚ ਥਾਨ। ਤੁਰਕਾਨਿ ਸੈਨ ਦੇਖਤਿ ਮਹਾਨ। ਪਰਵਾਰ ਗਨਿ ਚਢਿ ਚਢਿ ਨਿਹਾਰ। ਕੜਕਾਰ ਤੁਫੰਗਨਿ ਬਾਰ ਬਾਰ ॥੩੨॥ ਗੁਰਦਿਸ਼ਾ ਦਿਖਹਿੰ ਜਹਿੰ ਕਰਤਿ ਜੰਗ:–'ਗੁਰ ਨਾਨਕ ਬਨਹਿੰ ਸਹਾਇ ਅੰਗ'।ਸਿਮਰੰਤਿ ਨਾਮ ਛਰ ਧਾਰਿ ਧਾਰਿ।ਤੁਰਕਾਨਿ ਫੌਜ ਬਹੁਤੀ ਨਿਹਾਰਿ॥੩੩॥ਪੁੱਤ੍ਰਨਿ ਸਨੇਹ ਉਰ ਅਧਿਕ ਆਇ। ਚਿਤ ਚਹਿੰ ਹਟਾਇਬੋ ਨਰ ਪਠਾਇ*। ਮਾਨਹਿੰ ਨ ਸੋਇ ਨਹਿੰ ਮੂਰਤਿ ਬੀਰ। 'ਹਮ ਸ਼ਸਤ੍ਰ ਧਰਤਿ ਛੱਤ੍ਰੀ ਸਧੀਰ ॥ ੩੪ ॥ ਰਣ ਤਜਾਗਿ ਦੈਨਿ ਇਹੁ ਧਰਮ ਨਾਂਹਿ। ਗਨ ਰਿਪੁਨਿ ਹਨਹਿੰ ਹਮ ਜੰਗ ਮਾਂਹਿ। ਗੁਰ ਪਿਤਾ ਜਥਾ ਹੱਥਯਾਰ ਧਾਰਿ। ਤੁਰਕਾਨਿ ਸੈਨ ਅਨਗਨ ਸੰਘਾਰਿ ॥੩੫॥ ਹਮ ਹਤਹਿੰ ਤਥਾ, ਨਹਿੰ ਹਟਹਿੰ ਜੰਗ'। ਇਮ ਭਾਖਿ ਪ੍ਰਹਾਰਤਿ ਸਰ[1] ਨਿਸ਼ੰਗ। ਜਬਿ ਲਖੇ ਤੁਰਕ ਸਮੁਦਾਇ ਧਾਇ। ਇਕ ਥਲ ਸੁ ਭਏ ਸਭਿ ਸਿਮਟਿ ਆਇ[2] ॥੩੬॥ ਸਤਿਗੁਰ ਸਮੇਤ ਬਿਧੀਆ ਸੁ ਧੀਰ। ਅਰੁ ਬਿੱਪ੍ਰ ਮਲਕ ਜਾਤੀ ਸੁ ਬੀਰ। ਇੱਤ੍ਰਾਦਿ ਸੁਭਟ ਸਮੁਦਾਇ ਆਇ।ਸਿਤ ਬਸਤ੍ਰ ਛੋਟ ਕ੍ਰੋਣਤ ਲਗਾਇ ॥ ੩੭ ॥ ਰਿਪੁ ਸਮੁਖ ਬਾਂਧਿ ਕਰਿ ਟੋਲ ਬ੍ਰਿੰਦ। ਹੁਇ ਖਰੇ ਗੁਰੂ ਸ਼੍ਰੀ ਹਰਿਗੁਬਿੰਦ। ਭੀਰਨ ਮੰਗਾਇ ਭਰਿ ਕਰਿ ਨਿਖੰਗ। ਜਨੁ ਗਨ ਬਟੋਰ ਪ੍ਰਵਿਸ਼ੇ ਭੁਜੰਗ[3] ॥ ੩੮ ॥ ਗੁਲਕਾਨਿ ਬਹੁਤ ਬਾਰੂਦ ਦੀਨਿ। ਮਨ ਭਾਇ ਜਿਤੀ ਸੁਭਟਾਨਿ ਲੀਨਿ।ਜਲਪਾਨ ਕੀਨਿ ਸਵਧਾਨ ਹੋਇ। ਤੁਰਕਾਨਿ ਅੱਗ੍ਰ ਰਣ ਮੈਂ ਖਲੋਇ॥੩੯॥ ਦੁਹਿੰ ਦਿਸ਼ਨਿ ਸੂਰ ਗਨ ਦੂਰ ਦੂਰ। ਦੁੰਦਭਿ ਬਜੰਤਿ ਧੁਨਿ ਉਚ ਭੂਰ। ਹ੍ਵੈ ਕੈ ਸੁਚੇਤ ਪੁਨ ਲਰਨ ਚਾਹਿ। ਸਰਦਾਰ ਪਹੁੰਚਿਬੋ ਹਿਤ ਉਮਾਹਿ ॥੪੦॥ ਦੋਹਰਾ ॥ ਇਸ ਪ੍ਰਕਾਰ ਥਿਰ ਬਾਂਧਿ ਕੈ[4] ਦੁਹਿ ਦਿਸ਼ਿ ਤੇ ਸਵਧਾਨ।ਲਰਨ ਮਰਨ ਅਰਿ ਸੋਂ ਅਰਨ ਛੁਟਹਿੰ ਤੁਫੰਗ ਮਹਾਨ ॥ ੪੧ ॥ ਚਢਯੋ ਜਾਮ ਦਿਨ ਲਰਤਿ ਭਏ ਤੁਰਕ ਸ਼ੁਮਤਿ ਬਹੁ ਹੋਇ। ਬਿਤੇ ਸਵਾ ਦੋ ਪਹਿਰ ਜਿਨ ਕਰਤੇ ਜੰਗ ਖਰੋਇ ॥ ੪੨॥ਸਵਾ ਜਾਮ ਨਿਸ ਰਹੇ ਤੇ ਪਰਯੋ ਜੰਗ ਘਮਸਾਨ। ਦਿਵਸ ਜਾਮ ਇਕ

---

[1]ਤੀਰ। [2]ਇਕੱਠੇ ਹੋ ਗਏ। [3]ਸੱਪ। [4]ਪਰ੍ਹੇ ਦੇ ਕੇ। *ਕਾਵਯ ਦੇ ਨੁਕਤੇ ਤੋਂ ਇਸ਼ਟੀ ਦੇ ਮਨ ਦੀ ਦਵਤਾ ਤੇ ਪੁੱਤ੍ਰ ਸਾਰੇ ਹ ਦਰਸਾਇਆ ਹੈ,ਏ ਇਹ ਤਸਵੀਰ ਦੀ ਭੂਮੀ (Back ground) ਵਾਂਙ ਦਿਖਾਕੇ ਗੁਰੂ ਕੇ ਸਪੁੱਤ੍ਰਾਂ ਦੀ ਨਿਰਵੈਤਾ ਤੇ ਸੂਰਬੀਰਤਾ ਦਰਸਾਈ ਹੈ। ਪਰੰ ਅਟਾਰੀ ਚੜ੍ਹਕੇ ਜੁੱਧ ਵੇਖਣਾ ਮਾਤਾਵਾਂ ਦੇ ਅੰਦਰ ਬੀਰ ਰਸ ਦਾ ਸੂਚਕ ਹੈ।

ਚਢੇ ਲਗਿ ਤੁਰਕਨਿ ਕੀ ਗਨ ਹਾਨਿ[1]॥੪੩॥ਪੰਥ ਚਲਤਿ ਕਛੁ ਸ਼ੁਮਤਿ ਭੇ ਸ਼ਹੁਰੋ ਜੋਗ ਬਿਸਾਲਾਪੁਨ ਸਤਿਗੁਰ ਸਮਰੱਥ ਬਛ ਨਾਸ਼ ਕੀਨਿ ਰਿਪੁ ਜਾਲ ॥੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਸੋਢੇ' ਪ੍ਰਸੰਗ ਬਰਨਨੰ ਨਾਮ ਪੰਚ ਵਿੰਸ਼ਤੀ ਅੰਸੂ ॥ ੨੫ ॥

੨੬. [ਭਾਈ ਲੱਖੂ ਬੇਧ]।

ਦੋਹਰਾ ॥ ਪਰੇ ਬੈਧਿ[2] ਦਲ ਦੋ ਖਰੇ ਛਟੈਂ ਤੁਰੈਗ ਰੁ ਤੀਰ। ਜੋਧਾ ਵਧਹਿ ਪ੍ਰਹਾਰ ਕਰਿ ਪੁਨ ਨਿਜ ਚਿਰ[3] ਹੈਂ ਤੀਰ ॥ ੧ ॥ ਪਾਧੜੀ ਛੰਦ ॥ ਤਬਿ ਕੁਤਬ ਖਾਨ ਪ੍ਰੇਰਨੋ ਤੁਰੈਗ। ਗਹਿ ਧਨੁਖ ਅੰਚਿ ਬਛ ਓਜ ਸੰਗ। ਖਰ ਸਰ ਨਿਕਾਰਿ ਗੁਨ ਮਹਿੰ ਅਰੋਪਿ[4]। ਸਭਿ ਕੌ ਦਿਖਾਇ ਰਣ ਕੀਨਿ ਚੋਂਪ ॥ ੨ ॥ ਤੁਕਿ ਤਾਨ ਕਾਨ ਲਗਿ ਬਾਨ ਛੋਰਿ। ਬੇਧਤਿ ਸੁ ਬੇਗ ਭਟ ਗੁਰਨਿ ਓਰ[5]। ਬਜਿਧੌਂਤਿ ਰਾਗ ਮਾਰੂ ਨਿਸ਼ਾਨ। ਦਿਖਧੌਂਤਿ ਬੀਰ ਜੁਝਤਿ ਮਹਾਨ ॥ ੩ ॥ ਬਿਚ ਬਾਹਿਨੀ ਸੁ ਗੁਰ ਸਥਿਤ ਹੋਇ। ਅਵਿਲੋਕ ਜੋਗ ਜਿਮ ਲਰਤਿ ਦੋਇ। ਦੁਹਿ ਦਿਸ਼ਨਿ ਦੀਹ ਦੁੰਦਭਿ ਬਜੇਤਿ। ਉਤ ਖਾਨ ਸੁ ਕਾਲਾ ਰਨ ਦਿਖੈਤਿ ॥ ੪ ॥ ਗੁਰ ਸੁਭਟ ਬਲੀ ਲੱਖੂ ਸੁ ਨਾਮ। ਹਯ ਕੋ ਫੰਦਾਇ ਕਰਿ ਜੰਗ ਥਾਂਮ। ਪਹੁੰਚਨੋ ਸਮੀਪ ਜਹਿੰ ਕੁਤਬਖਾਨ। ਭਰਿ ਬਾਨ ਪ੍ਰਹਾਰਹਿ ਤਾਨ ਤਾਨ[6] ॥ ੫ ॥ ਤਿਹ ਨਿਕਟਿ ਔਰ ਉਮਰਾਵ ਬੀਰ। ਹੁਇ ਅੱਗੂ ਚਾਂਪ ਐਂਚਤਿ ਸਧੀਰ। ਗੁਰੁ ਸੁਭਟ ਵਧਹਿੰ ਜਬਿ ਸਮੁਖ ਆਇ। ਤਕਿ ਤਾਨ ਬਾਨ ਕੋ ਕਰਤਿ ਘਾਇ ॥ ੬ ॥ ਤਨ ਦਿਪਹਿ ਬਿਭੂਖਨ ਹੇਮ ਜਾਂਹਿ। ਜਰ ਜਬਰ ਜਵਾਹਰਿ ਜ਼ੇਬ ਮਾਂਹਿ। ਤਿਸ ਕੋ ਸਮੀਪ ਲੱਖੂ ਸਿਧਾਇਖਰ ਸਰ ਨਿਕਾਰਿ ਮਨ ਮੈਂ ਰਿਸਾਇ॥੭॥ ਭਰਿ ਬਾਨ ਕਾਨ ਲਗਿ ਤਾਨਿ ਭੂਰ। ਤਜਾਗਜੋ ਸਬੇਗ ਰਿਪੁ ਪੈ ਗਰੂਰ। ਲਗਿ ਰਿਦਾ ਫੋਰ ਪਰਿ ਪਾਰਿ ਜਾਇਉਚਲਾਇ ਦੀਨਿ ਹਯ ਤੇ ਗਿਰਾਇ ॥ ੮ ॥ ਉਮਰਾਵ ਸਕਲ ਤਬਿ ਦੇਖਿ ਭਾਂਹਿ। ਲਲਕਾਰ ਬੈਗਾਰਜੋ ਜੋਗ ਮਾਂਹਿ। ਪਿਖਿ ਕੁਤਬਖਾਨ, ਸਨਬੈਧਿ ਜਾਂਹਿ। ਢਿਗ ਹੁਤੋ, ਕ੍ਰੋਧ ਕਿਧ ਅਲਪ ਨਾਂਹਿ ॥੯॥ ਲੱਖੂ ਸਮੀਪ ਪ੍ਰੇਰਨੋ ਤੁਰੈਗ। 'ਕਿਤ ਚਲਨੋ ਮਾਰਿ ? ਥਿਰ ਹੋਇ ਜੋਗ। ਪਲਟਾ ਸੁ ਦੇਹ,ਲੈ ਕੈ ਨ ਜਾਇ'।ਤਬਿ ਤੀਰ ਪ੍ਰਹਾਰਜੋ ਗਾਢ ਮਾਂਹਿ ॥ ੧੦ ॥ ਲਾਗ ਬਾਮ ਕੇਧ ਮੈਂ ਦਿਖਤਿ ਪਾਰ। ਤਨ ਘਾਇ ਆਪ ਹੈ ਕੈ ਸੁਮਾਰ[7]। ਰਿਸ ਖੜਗ ਨਿਕਾਸਨ ਦੁਹਨਿ ਹਾਥ।ਪ੍ਰੇਰਨੋ ਤੁਰੈਗ

[1]ਪੂਰਾ ਟੁਕਾਨਾ ਹੋਇਆ ਤੁਰਕਾਂ ਦਾ। [2]ਧਰੂ ਇੰਨ ਕੇ, ਭਾਵ ਟੋਲੇ ਇੰਨ ਕੇ। [3]ਪਰ੍ਹੇ, ਮਿਸਲ। [4]ਨਿੱਲੇ ਵਿਚ ਥਿਕੇ। [5]ਹੁਣ ਜੀ ਕਲ ਦੇ ਤੁਰਮਿਆਂ ਨੂੰ। [6]ਕੱਸ ਕੱਸ ਕੇ। [7]ਜ਼ਖਮੀ ਹੋਕੇ ਬੀ।

ਬਡ ਬੇਗ ਸਾਥ ॥ ੧੧ ॥ ਤਬਿ ਕੁਤਬ ਖ਼ਾਨ ਰਹਿ ਗੋ ਸੁ ਦੂਰ।ਬਿਚ ਪਰਸੋ ਆਇ ਭਟ ਇਕ ਸਊਰ। ਲਿਯ ਰੋਕਿ ਅੱਗੂ ਭਾ ਸਮੁਖ ਬੀਰ।ਨਹਿੰ ਦਿਯੋ ਜਾਨਿ, ਤਬਿ ਕੁਤਬ ਤੀਰ[1] ॥੧੨॥ ਅਤਿ ਹੁਤੋ ਕ੍ਰੋਧ ਦਿਯ ਨਹਿੰ ਸੰਭਾਰ[2]। ਸੋ ਖੜਗ ਤਾਂਹਿ ਪਰ ਭਮਕ ਝਾਰਿ[3]। ਕਟਿ ਮੁੰਡ ਗ੍ਰੀਵ ਤੇ ਆਇ ਭੂਮ। ਪੁਨ ਗਿਰਸੋ ਤੁਰੰਗ ਤੇ ਰੁੰਡ ਝੂਮਿ ॥ ੧੩ ॥ ਜਹਿੰ ਕੁਤਬ ਹੁਤੋ ਤਿਤ ਕੋ ਸਿਧਾਇ। ਤਿਹ ਚਹਤਿ ਹਤਨ ਭੌਂਹਨਿ ਚਢਾਇ।ਸਭਿ ਸੈਨ ਬਿਲੋਕਤਿ, ਦੋਇ ਮਾਰ[4]। ਆਵਤਿ ਸੁ ਬੇਗ ਕੁਤਬਾ ਨਿਹਾਰਿ ॥ ੧੪ ॥ ਜਿਹ ਖੜਗ ਹਾਥ ਦਾਰੁਨ[5] ਬਿਸਾਲ। ਸਭਿ ਰਹਸੋ ਭੀਜ ਬਹੁ ਸੂਰ ਨਾਲ।ਮੋਢੇ ਖਤੰਗ ਬੀਧਸੋ ਦਿਖੀਤਿ । ਨਹਿੰ ਰਹਤਿ ਬੀਰ ਸਨਮੁਖ ਅਵੀਤਿ ॥ ੧੫ ॥ ਪੁਨ ਐਂਚਿ ਬਾਨ ਖਚ ਕੁਭਖਾਨ। ਧਨੁ ਤਾਨ ਕਾਨ ਲਗਿ ਹੋਤਿ ਹਾਨ[6]। ਛੁਟਿ ਲਗਸੋ ਜਾਇ ਹਯ ਕੇ ਬਿਸਾਲ। ਗਿਰ ਪਰਸੋ ਤਬਹਿ ਨਹਿੰ ਅੱਗੂ ਚਾਲਿ॥ ੧੬ ॥ ਲੱਖੂ ਸੁ ਬੀਰ ਉਤਰਸੋ ਤੁਰੰਤ। ਕਹਿ 'ਰਹੋ ਠਾਂਢ ਤੋ ਕੌ ਹਨੰਤਿ'। ਪਗ ਸੰਗ ਬੇਗ ਕਰਿ ਸਮੁਖ ਜਾਇ। ਪੁਨ ਬ੍ਰਿੰਦ ਤੁਰਕ ਘੇਰਸੋ ਸੁ ਆਇ॥ ੧੭॥ ਕੋ ਹਤਹਿ ਤੁਪਕ, ਕੋ ਬਾਨ ਮਾਰਿ।ਸਭਿ ਤੇ ਬਚਾਇ ਮਾਰੰਤਿ ਛਾਰ[7]। ਕੋਤਿਕ ਤੁਰੰਗ ਕੇ ਬਦਨ ਕਾਟਿਗਇਤਿ ਉਤ ਫਿਰੰਤਿ ਕਿਹ ਭਟਨਿ ਡਾਟਿ ॥ ੧੮ ॥ ਚਿਤ ਚਹਤਿ ਕੁਤਬ ਕੇ ਪਾਸ ਜਾਨਿ। ਬਹੁ ਪਹੁੰਚਿ ਬੀਰ ਰੋਕਸੋ ਮਹਾਨ। ਬਚ ਆਪ ਖੜਗ ਕੇ ਘਾਇ ਘਾਲ। ਹਤਿ ਕਰੇ ਤੁਰਕ ਕੋਤਿਕ ਬਿਹਾਲ ॥ ੧੯ ॥ ਉਮਰਾਵ ਕਹਤਿ 'ਇਕ ਬੀਰ ਏਹੁ। ਕਸੋਂ ਛਰਤਿ ਜਾਤਿ,ਸੰਘਾਰ ਲੇਹੁ'। ਤਬਿ ਕੁਤਬਖਾਨ ਰਿਸ ਕੈ ਬਿਸਾਲ। ਪ੍ਰੇਰਸੋ ਤੁਰੰਗ ਸਰ ਕੋ ਨਿਕਾਲਿ ॥੨੦॥ ਤਕਿ ਭਾਲ, ਘਾਵ ਕੋ ਘਾਲਿ ਦੀਨ[8]।ਬਿਧਗਸੋ ਤੁਰਤ,ਛਿਤ ਗਿਰਨ ਕੀਨ। ਢਿਗ ਢੁਕਿ ਮਲੇਛ,ਮੁਰਛਾ ਨਿਹਾਰਿ ।ਸਿਰ ਦਿਯੋ ਕਾਟ ਅਸਿ ਕਰਿ ਪ੍ਰਹਾਰ ॥੨੧॥ ਲੱਖੂ ਸੁ ਬੀਰ ਇਮ ਮਰਨ ਕੀਨ। ਬਹੁ ਤੁਰਕ ਜੰਗ ਕਰਿ ਪ੍ਰਾਨ ਹੀਨ । ਪਿਖਿ ਸੂਰ ਹੂਰ ਤਤਛਿਨ ਉਠਾਇ। ਨਿਜ ਭਨ ਦਿਖਾਇ ਲੀਨਸਿ ਚਢਾਇ ॥ ੨੨ ॥ ਤਬਿ ਕੁਤਬ ਖਾਨ ਜਸੁ ਲੀਨਿ ਪਾਇ। 'ਖਰ ਸਰ ਪ੍ਰਹਾਰ ਰਿਪੁ ਇਨਹੁ ਘਾਇ' । ਇਮ ਲਗੇ ਲਹਨ ਦਾਹਿਦਿਸ਼ਿ ਸੁਖੱਟਾਤਰਵਾਰ,ਤੀਰ,ਤੁਪਕਨਿ ਦਬੱਟ[9]॥੨੩॥

[1]ਪਿੱਛੇ । [2]ਭਾਲ ਨਾ ਰੋਕ ਦਿਤੀ । [3]ਰੁੱਖੇ ਨਾਲ ਝਾੜੀ । [4](ਇਸ ਨੇ) ਦੋ ਮਾਰੇ ਹਨ । [5]ਭਜਾਨਕ। [6]ਛੋਡਣ ਲਗਾ । [7]ਢਾਲ ਮਾਰਦਾ ਹੈ । [8]ਜ਼ਖਮ ਕਰ ਦਿਤਾ । [9]ਦੁਕਾਂ ਨਾਲ ਦਬਾਕੇ।

ਵੋਹਰਾ। ਪੈਂਦਖਾਨ ਕੀ ਦਿਸ਼ਾ ਚਬਿ ਦੇਖਨੋ ਕਾਲੇਖਾਨ।'ਅਬਿ ਤੇ ਆਛੋ ਕੋ ਸਮੋਂ ਗਹੋ ਰਨ ਬਲ ਠਾਨਿ'॥੨੪॥ ਰਸਾਵਲ ਛੰਦ ॥ ਸੁਨੀ ਪੈਂਦਖਾਨਾ ।ਮਹਾਂ ਕੋਪ ਠਾਨਾ । 'ਅਬੈ ਜਾਉਂ, ਹੋਰੋ' । ਜਥਾ ਓਜ ਮੋਰੋ ॥ ੨੫ ॥ ਗਹੋਂ ਏਕ ਬਾਰੀ । ਹਯੰ ਤੇ ਉਤਾਰੀ । ਸੁ ਲਤ੍ਰਾਵੋਂ ਉਠਾਈ । ਨ ਦੇਰੰ ਲਗਾਈ ॥੨੬॥ ਪਿਖੀਜੈ ਤੁਮਾਸ਼ਾ । ਬਲੰ ਮੋ ਬਿਸਾਸਾ[1]।ਨਹੀਂ ਸੰਸ[2] ਕੀਜੈ।ਕਹੋ ਪੈ ਪਤੀਜੈ'। ॥ ੨੭ ॥ ਤਬੈ ਖਾਨਕਾਲੇ । ਸਰਾਹਨੋ ਬਿਸਾਲੇ । 'ਜਥਾ ਸ਼ਾਹੁ ਪਾਸੀ । ਗਿਰਾ ਤੈਂ ਪ੍ਰਕਾਸ਼ੀ ॥੨੮॥–ਗਹੋਂ ਸ਼੍ਰੀ ਗੁਰੂ ਮੈਂ । ਬਚੈ ਨਾਂਹਿ ਭੂਮੈਂ–। ਕਰੋ ਬਾਤ ਪੂਰੀ । ਚਲੋ ਲੈ ਹਜ਼ੂਰੀ[3]' ॥ ੨੯ ॥ ਭਨੈ ਫੇਰ ਪੈਂਦਾ । 'ਨਹੀਂ ਤ੍ਰਾਸ ਕੈਂਦਾ[4]। ਜਬੈ ਜਾਉਂ ਆਗੈ । ਗੁਰੂ ਜੰਗ ਲਾਗੈ॥ ੩੦॥ ਲਿਜੈ ਰੋਕਿ ਔਰੀ। ਕੁਰੋਂ ਜਾਇ ਕੌਰੀ[5]। ਦਿਖਾਵੋਂ ਤੁਮਾਸ਼ਾ* । ਜੁ ਬਾਕੰ ਪ੍ਰਕਾਸ਼ਾ*॥੩੧॥ਕਰੋਂ ਓਜ ਐਸੇ । ਬ਼ਸੀ ਹੋਇ ਜੈਸੇ । ਨਹੀਂ ਆਨ ਆਵੈ।ਗੁਰੂ ਨਾ ਛੁਡਾਵੈ'॥੩੨॥ ਬਨੋ ਸਾਵਧਾਨਾ । ਦ੍ਰਿੜ੍ਹੋ ਰੰਗ ਥਾਨਾ' । ਸੁਨੀ ਖਾਨਕਾਲੇ।ਜੁ ਬੀਰੰ ਬਿਸਾਲੇ ॥ ੩੩ ॥ ਲਏ ਬੀਨ ਬੀਨੰ[6] । ਜੁਦੇ ਬ੍ਰਿੰਦ ਕੀਨੰ। ਸਭੀ ਕੋ ਸੁਨਾਈ। 'ਅਬੈ ਪੈਂਦ ਜਾਈ ॥ ੩੪ ॥ ਬਨੀਜੈ ਸਹਾਈ। ਰਹੋ ਘਾਤ ਲਾਈ। ਗੁਰੂ ਬੀਰ ਜੋਤੇ। ਰਖੋ ਰੋਕਿ ਤੋਤੇ ॥ ੩੫ ॥ ਪਹੁੰਚੈਂ ਨ ਜਾਈ । ਨ ਲੇਵੈਂ ਛੁਟਾਈ' । ਸੁਨੇ ਬੈਨ ਕਾਨਾ । ਭਏ ਸਾਵਧਾਨਾ ॥ ੩੬ ॥ ਤੁਫੈਗੋਂ ਕਿ ਚਾਪੁ । ਗਹੇ ਧਾਰਿ ਦਾਪੁ[7] ।'ਰਖੋਂ ਰੋਕਿ ਸਾਰੇ । ਲਰੈਂ ਦੇਹਿ ਮਾਰੇ'॥੩੭॥ਦੋਹਰਾ॥ਸਭਿ ਮੈ ਭਬਿ ਅਸਮਾਨਖਾਂ ਲਖਨੋ ਬਹਾਦੁਰ ਭੂਰ।ਕਰਨੋ ਮੁੱਖਨ[10] ਤਿਨ ਕੋ ਬਿਖੈ ਪੂਰਨ ਸੂਰ ਸ਼ਰੂਰ॥੩੮॥ਬੰਧਿ ਟੋਲ ਇਕ ਬਲ ਭਏ ਬੀਨੇ ਭਟ ਜੇ ਜਾਲ। ਇਕ ਦਿਸ਼ ਪੈਂਦਾ ਪ੍ਰਿਥਕ ਹ੍ਵੈ ਪੂਰਨ ਕੀਨਸਿ ਕਾਲ ॥ ੩੯ ॥ ਨਿਮਕ ਹਰਾਮੀ ਤੁਰਕ ਬਨ ਮਰਿ ਹੈ ਅਪਯਸ਼ ਪਾਇ। ਲਖਿ ਕਰਿ ਦੀਰਘ ਬਲ ਅਪਨਿ ਰਹਨੋ ਮੂਢ ਗਾਬਾਇ ॥ ੪੦ ॥ ਸ਼੍ਰੀ ਸਤਿਗੁਰ ਸਭਿ ਜਾਨਿ ਕੈ ਚਪਲ ਕ੍ਰਦਾਇ ਤੁਰੈਗ। ਭਏ ਪ੍ਰਿਥਕ ਬਲ ਕਰਨਿ ਕੋ ਭਟੇ ਬਤਾਜੇ ਨਿਜ ਮੈਗ ॥ ੪੧ ॥ 'ਰਹਹੁ ਸਥਿਰ ਰਨ ਸਮੁਖ ਹ੍ਵੈ ਹਤਹੁ ਤੁਫੈਗ ਕਰਾਲ'।

---

[1]ਵਿਸ਼ਵਾਸ। [2]ਸਮੇਂ ਬਲ ਨੇ ਕਰੇਗਾ ਕਰੇ । [3]ਸੰਸਾ। [4]ਬਾਦਸ਼ਾਹ ਪਾਸ । [5]ਕਿਸੇ ਦਾ । [6]ਨੱਢੀ । [7]ਭਾਵ ਤਿਨੇ ਨਾਲ ਸਿੱਖ ਨੂੰ ਨਾਲ ਛੁਡਾਉਣ ਲਈ ਨੇੜੇ ਨਾ ਆਉਣ ਦੇਣਾ । [8]ਚੁਣ ਚੁਣ ਕੇ। [9]ਕਾਠ ਨਾਲ । [10]ਮੁਖੀਆ । *ਕਈ ਲਿਖਤੀ ਨੁਸਖਿਆਂ ਵਿਚ ਇਹ ਦੋ ਤੁਕਾਂ ਨਹੀਂ ਹਨ। ਇਕ ਲਿਖਤੀ ਨੁਸਖੇ ਵਿਚ ਇਨ੍ਹਾਂ ਦੀ ਥਾਵੇਂ ਪਾਠ ਇਉਂ ਹੈ:–ਅਹਿ ਤੇ ਉਤਾਰੋਂ । ਸਭੈ ਸੋ ਨਿਹਾਰੇ ।

ਬਿਧੀਚੰਦ ਭਟ ਬ੍ਰਿੰਦ ਜੁਤਿ ਠਾਂਢੋ ਕੀਨਿ ਬਿਸਾਲ॥ ੪੨॥ 'ਹਮਲਾ ਕਰਿ ਤੁਰਕ ਨ ਪਰੈਂ[1] ਦੇਖਹੁ ਬਨਿ ਸਾਵਧਾਨ। ਇਤ ਹਮ ਢਿਗ ਜੋ ਆਇ ਹੈ ਕਰਹਿੰ ਸ਼ੱਤ੍ਰੁ ਕੋ ਹਾਨ'॥ ੪੩॥ ਸੁਨਿ ਆਇਸੁ ਸਗਰੇ ਥਿਰੇ ਤੀਰ ਤੁਫੰਗ ਪ੍ਰਹਾਰ। ਵਧੋਹਿ ਅੱਗ੍ਰ ਤਿਸ ਕੋ ਹਤਹਿੰ ਆਪ ਵਧਹਿੰ ਅਰਿ ਮਾਰਿ ॥੪੪॥ ਸ਼੍ਰੀ ਗੁਰਦਿੱਤਾ ਧਨੁ ਗਹੇ ਸਰ ਖਰ ਕੋ ਬਰਖਾਇ। ਸ਼ੱਤ੍ਰੂਨਿ ਕੇ ਸਨਮੁਖ ਥਿਰਸੋ ਰਣ ਮਹਿੰ ਗਨ ਉਥਲਾਇ॥੪੫॥ਤੁੰਦ ਤੁਰੰਗ ਖਿਲੇਦਕਰਿ ਅਰਿ ਕੈ ਅੰਗ ਪਰੋਇ।ਲਰਹਿੰ ਮਰਹਿੰ ਭਟ ਭਵ ਤਰਹਿੰ ਸਗਰੇ ਕਲਮਲ ਖੋਇ ॥ ੪੬ ॥ ਪੈਂਦਖਾਨ ਅਰੁ ਗੁਰੂ ਕੋ ਸੁਨੋ ਜੋਗ ਜਿਮ ਕੀਨਿ। ਦ੍ਰਹਿਦਿਸ਼ਿ ਭਟ ਦੇਖਤਿ ਰਹੈ ਜਾਨੈ ਜੁਗ ਬਲ ਪੀਨ ॥੪੭॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਲੱਖੂ ਲੱਖ' ਪ੍ਰਸੰਗ ਵਰਨਨੰ ਨਾਮ ਖਸ਼ਟਬਿੰਸਤੀ ਅੰਸੂ ॥ ੨੬ ॥

੨੭. [ਪੈਂਦਖਾਨ ਦਾ ਅੰਤ ਤੇ ਉਧਾਰ]।

ਦੋਹਰਾ ॥ ਖਰੋ ਗੁਰੂ ਏਕਲ ਪਿਖੇ ਚਿਤ ਕੀ ਚੌਪ ਬਧਾਇ। ਪੈਂਦਖਾਨ ਹਯ ਚਪਲ ਕੋ ਪ੍ਰੇਰਸੋ ਚਲਸੋ ਫੈਦਾਇ ॥ ੧ ॥ ਰਸਾਵਲ ਛੰਦ ॥ ਪਿਖੇਂ ਸੈਨ ਦੋਊ। ਲਖੇਂ–ਜੰਗ ਹੋਊ–। ਲਗੇਂ ਡੰਕ ਘਾਊ। ਸੁ ਬਾਜੈਂ ਜੁਝਾਊ[2]॥ ੨॥ ਵਰੋਲਾ ਤੁਰੈਰੀ[3]। ਬਡੇ ਬੇਗ ਸੈਰੀ। ਹੁਤੋ ਕੋਟ ਛੈਟਾ। ਭਟੇ ਕੀਨਿ ਓਟਾ ॥ ੩ ॥ ਤਹਾਂ ਬੀਚ ਠਾਂਢੋ।ਗੁਰੂ ਕੋਪ ਗਾਢੋ।ਪਿਖੈ ਪੈਂਦਖਾਨਾ। ਕੁਦਾਯੋ ਕਿਕਾਨ॥ ੪ ॥ ਪਰਸੋ ਪਾਰ ਜਾਏ। ਨਹੀਂ ਪੈਰ ਛਾਏ। ਪਿਖੰਤੋ ਹਿਰਾਨਾ। ਬਡੋ ਓਜ ਠਾਨਾ ॥ ੫ ॥ ਭਯੋ ਲਾਖ ਮੋਲਾ।ਸੁ ਨਾਮੰ ਵਰੋਲਾ।ਚਲਾਕੀ ਦਿਖਾਏ॥ ਗੁਰੂ ਭੀਰ ਜਾਈ ॥ ੬ ॥ ਲਿਯੋ ਖੈਂਚਿ ਖੰਡਾ। ਤ੍ਰਿਖੀ ਧਾਰ ਚੰਡਾ । ਹਟੈ ਔਰ ਹੇਰੇ। ਨਹੀਂ ਹੋਤਿ ਨੇਰੇ ॥ ੭ ॥ ਸਭੈ ਚੌਪ ਸੰਗਾ। ਦਿਖੈਂ ਦ੍ਵੰਦ ਜੰਗਾ। ਭਯੋ ਪੈਂਦ ਨੇਰੇ। ਕਹਸੋ ਥਾਕ ਟੇਰੇ ॥ ੮ ॥ 'ਗੁਰੂ ਜੀ! ਸੰਭਾਰੋ। ਜਥਾ ਓਜ ਧਾਰੋ। ਕਰੋ ਨਾਂਹਿ ਟਾਰਾ। ਚਿਤੋ ਮੋਹਿ ਮਾਰਾ[4] ॥ ੯ ॥ ਦੋਹਰਾ ॥ ਸੋ ਪਲਟੇ ਕੇ ਸਮੋ ਅਬਿ, ਲੈ ਹੌਂ, ਪਕਰੌਂ ਤੋਹਿ। ਸ਼ਾਹਜਹਾਂ ਕੇ ਨਿਕਟਿ ਲੈ ਤਿਹਠਾਂ ਛੋਰਨਿ ਹੋਹਿ ॥ ੧੦ ॥ ਜੋ ਜੀਵਨ ਚਹੁ ਆਪਨਾ ਚਲੀਆਹ ਆਗੈ ਹੋਇ। ਹਜ਼ਰਤ ਸੰਗ ਮਿਲਾਇ ਕਰਿ ਖਤਾ ਬਖਸ਼ਿ ਹੈ ਸੋਇ ॥ ੧੧ ॥ ਰਸਾਵਲ ਛੰਦ ॥ ਨਹੀਂ ਤੋ ਸੰਭਾਰੋ । ਜਿਤੋ ਓਜ ਧਾਰੋ। ਕਰੋ ਵਾਰ ਖੰਡਾ।

---

[1]ਤੁਰਕ ਨਾ ਪੈਣ। [2]ਜੰਗੀ ਵਾਜੇ ਵਜਦੇ ਹਨ। [3]'ਵਰੋਲਾ' ਨਾਮ ਵਾਲਾ (ਪੈਂਦੇ ਦੇ ਪੈਠਲਾ ਗੁਰੂ ਜੀ ਦਾ ਬਖਸ਼ਿਆ) ਘੋੜਾ। [4]ਯਾਦ ਕਰੋ (ਜੋ ਤੁਸਾਂ) ਮੈਨੂੰ ਮਾਰਿਆ ਸੀ।

ਬਨੈ ਦੋਇ ਖੰਡਾ[1*]॥੧੨॥ ਗੁਰੁ ਕੋਪ ਧਾਰੇ। ਸੁ ਵਾਕੈ ਉਚਾਰ[2]ਜੁ ਗੀ ਦੀ ਸੁ ਤ੍ਰਾਸੇ। ਤਕੈ ਸ਼ਾਹਿ ਪਾਸੈ ॥ ੧੩ ॥ ਹਮੈਂ ਜੋਗ ਭਾਵੈ। ਰਿਪੂ ਬ੍ਰਿੰਦ ਘਾਵੈਂ। ਨਹੀਂ ਮੇਲ ਠਾਨੈਂ। ਹਨੈਂ ਆਧੁਧਾਨੈਂ[3] ॥ ੧੪॥ ਕਰੈਂ ਭੋਰ ਹਾਨਾ। ਲਿਜੈ ਸਾਚ ਜਾਨਾ। ਅਬੈ ਪ੍ਰਾਨ ਧਾਰੈਂ। ਨ ਧਾਮੰ ਸਿਧਾਰੈਂ[4] ॥ ੧੫ ॥ ਪਰਨੋ ਕਾਲ ਤੁੰਡਾ[5]। ਬਨੈਂ ਰੁੰਡ ਮੁੰਡਾ। ਤਊ ਬਾਤ ਜੈਸੇ। ਸੁਨੋ ਕਾਨ ਤੈਸੇ ॥ ੧੬ ॥ –ਨਹੀਂ ਵਾਰ ਕੀਨੋ–। ਰਹੈ ਚਿੱਤ ਭੀਨੋ।–ਭਯੋ ਓਜ ਬਾਵੈਂ–। ਝੁਰੈਂ ਧਾਰਿ ਧਾਵੈਂ[6] ॥ ੧੭ ॥ ਟੇਕ ਛੰਦ ॥ ਇਸ ਤੇ ਹਮ ਤੋਹਿ ਸੁਨਾਵਤਿ ਹੈਂ। ਬਲ ਆਪਨ ਤੇ ਗਰਬਾਵਤਿ ਹੈਂ[7]।ਤੁਰਕਾਨਿ ਬਿਖੈ ਬਹੁ ਬਾਰ ਕਹੋ।–ਬਲ ਮੋਹਿ ਬਡੋ ਗੁਰੁ ਜਾਇ ਗਹੋਂ–॥ ੧੮ ॥ ਇਸ ਤੇ ਅਬਿ ਪੂਰਬ ਵਾਰ ਕਰੋ[8]। ਬਲ ਔ ਬੁਧਿ ਜੋ ਬਪੁ ਬੀਚ ਧਰੋ। ਚਿਤ ਹੌਸ[9] ਨ ਰਾਖਹੁ ਆਪਨ ਕੀ[10]। ਕਰਿ ਲੇਹੁ ਬਿਧੀ ਸਭਿ ਪਾਪਨਿ ਕੀ[11] ॥ ੧੯ ॥ ਸੁਨਿ ਖ਼ਾਨ ਬਿਚਾਰਤਿ ਮੂਢ ਬਲੀ।–ਅਬਿ ਛੋਰ ਤੁਰੰਗਮ,ਘਾਤ ਭਲੀ।ਫਿਰਿ ਪਾਇਨ ਸੋਂ[12] ਨਿਜ ਵਾਰ ਕਰੋਂ। ਹੁਇ ਤੀਰ, ਕਿਧੌਂ ਕਰ ਮਾਂਹਿ ਧਰੋਂ[13] ॥ ੨੦ ॥ ਬਸ ਕੋ ਕਰਿ ਲੈ ਨਿਜ ਸੈਨ ਬਰੋਂ। ਚਿਰਕਾਲ ਇਹਾਂ ਅਬ ਮੈਂ ਨ ਥਿਰੋਂ। ਸਭਿ ਸੈਨ ਰਹੀ ਰੁਕਿ ਮੂਰਨ ਤੇ। ਸੁਭ ਕਾਜ ਬਨੈ ਅਬਿ ਤੂਰਨ ਤੇ ॥ ੨੧ ॥ [14]ਹਯ ਉਪਰ ਮੋ ਬਲ ਲਾਗ ਨਹੀਂ। ਮਿਲਿ ਦੋਇ ਤੁਰੰਗ ਲਰੰਤਿ ਸਹੀ[15]–।ਚਿਤ ਬੀਚ ਬਿਚਾਰ ।ਸ਼ਤਾਬ ਕਰੀ । ਬਲਵਾਨ ਤਜਨੋ ਹਯ ਤਾਂਹਿ ਘਰੀ ॥ ੨੨ ॥ ਬਲ ਤੇ ਪਕਰਨੋ ਖਗ ਵਾਰ ਕਰਨੋ। ਨਿਜ ਹਾਥ ਉਭਾਰਤਿ ਨੇਰ ਧਰਨੋ। ਗੁਰ ਪੀਨ ਉਰੁ ਤਕਿ ਮਾਰਤਿ ਭਾ।ਢਿਗ ਹੋਇ ਸੁ ਬਾਹੁ ਪਸਾਰਤਿ ਭਾ ॥ ੨੩ ॥ ਹਰਿਗੋਵਿੰਦ ਦੇਖਤਿ ਧੀਰ ਧਰੀ । ਪਗ ਸਾਥ ਸ਼ਿਤਾਬ ਰਕਾਬ ਕਰੀ। ਦਹ ਸੇਰ ਸੁ ਤੋਲ ਬਿਖੇ ਜੁਗ ਤੇ[16]।ਬਲ ਦੀਰਘ ਸੰਗ ਭਹਾਂ ਲਗਤੇ ॥ ੨੪ ॥ ਦੋਹਰਾ ॥ ਹੁਤੀ ਭਰਤ[17] ਕੀ ਪੀਨ ਬਡ ਖੜਗ ਲਗਨੋ ਤਿਹ ਸੰਗ। ਮਰਨੋ ਨ ਕਾਰਜ ਕੁਛ ਤਬੈ ਨਿਫਲਨੋ ਵਾਰ ਕੁਢੰਗ ॥ ੨੫॥

[1]ਤੁਸਾਡਾ ਖੰਡਾ ਦੋ ਟੁਕੜੇ ਹੋ ਜਾਏਗਾ। [2]ਸ਼ਸਤ੍ਰ ਮਾਰਾਂਗਾ। [3]ਘਰ ਨੂੰ ਨਾਂ ਜਾਏਂਗਾ (ਤੂੰ)। [4]ਕਾਲ ਦੇ ਮੂੰਹ ਵਿਚ (ਤੂੰ) ਪਿਆ ਹੈਂ। [5]ਯਾਦ ਕਰਕੇ ਝੁਰੇਂਗਾ। [6]ਤੂੰ ਗਰਬਦਾ ਹੈਂ। [7]ਤੂੰ ਵਾਰ ਕਰ। [8]ਚਾਹ ਜੋ ਪੂਰੀ ਨ ਹੋ ਸਕੇ। [ਫਾ:, ਹਵਸ=ਆਰਜ਼ੂ, ਇਛਾ]। [9]ਆਪਣੇ (ਬਲ) ਦਾ। [10]ਪੈਰਾਂ ਨਾਲ ਫਿਰਕੇ। [11]ਯਾਂ ਨੇਜ਼ ਦੇਕੇ ਚੜ੍ਹ ਲਵਾਂ। [12]ਦੋਵੇਂ ਘੋੜਿਆਂ ਉਤੇ (ਦੌੜ ਫੇਰ) ਮਿਲਕੇ ਲੜਾਈ ਠੀਕ ਹੁੰਦੀ ਹੈ, (ਪਰ ਜੋ ਮੈਂ ਚਾਹੁੰਦਾ ਹਾਂ ਉਹ) ਮੇਰਾ ਜ਼ੋਰ ਘੋੜੇ ਚੜ੍ਹਿਆਂ ਨਹੀਂ ਹੋ ਸਕਦਾ। [13]ਦੋਵੇਂ (ਰਕਾਬਾਂ) ਦਸ ਸੇਰ ਤੋਲ ਵਿਚ ਸਨ। [14]ਕਾਂਸੀ ਨਾਮੇ ਧਾਤ ਦੀ ਇਕ ਕ੍ਰਿਸਮ। *ਪਾ–ਬਨਹਿ ਤੇਹਿ ਮੰਡਾ।

ਪਾਧੜੀ ਛੰਦ ॥ ਪੁਨ ਪੈਂਦਖਾਨ ਕੁਪਿ ਕੈ ਪ੍ਰਚੰਡ। ਖੰਡਾ ਉਭਾਰਿ ਬਲ ਬਾਂਹੁ ਦੰਡ। ਕਰਿ ਤੁਰਤ ਫੁਰਤ ਕੂਦਨੋ ਉਤੰਗ। ਚਿਤ ਚਹਿ ਪ੍ਰਹਾਰ ਪ੍ਰਭੁ ਕੇ ਸੁ ਅੰਗ ॥ ੨੬ ॥ ਸ਼੍ਰੀ ਹਰਿਗੋਬਿੰਦ ਅਤਿ ਸ਼ੀਘ੍ਰ ਕਾਰ। ਢਾਲਾ ਬਿਲੰਦ ਕਰ ਲੀਨਿ ਧਾਰਿ। ਰਿਪੁ ਖੜਗ ਆਵਤੋ ਨਿਕਟਿ ਦੇਖਿ। ਤਿਹ ਸੰਗ ਦੇਕ ਕਰਿ ਬਲ ਵਿਸ਼ੇਖ ॥ ੨੭ ॥ ਕਰਿ ਨਿਫਲ ਸ਼ੱਤ੍ਰੁ ਕੋ ਵਾਰ ਫੇਰ। ਧਰਿ ਧੀਰ ਖਰੇ ਤਿਸ ਕੇ ਅਗੇਰ। ਤਬਿ ਪੈਂਦਖਾਨ ਚਿਤ ਚਿੰਤਪਾਇ।–ਨਹਿੰਸਰਨੋ ਕਾਜ ਸਭਿ ਬਾਦ ਜਾਇ–॥੨੮॥ ਪੁਨ ਛਿੱਪ੍ ਉਛਲ ਇਤ ਉਤ ਭਕਾਇ। ਖਰ ਖੜਗ ਪ੍ਰਹਾਰਨ ਕਰਤਿ ਦਾਇ। ਹੁਇ ਦਿਸ਼ਾ ਦੂਸਰੀ ਰਿਸ ਬਿਸਾਲ। ਕਰ ਕੋ ਉਭਾਰਿ ਮਾਰਨੋ ਕਰਾਲ ॥ ੨੯ ॥ ਗੁਰ ਬੀਰ ਬਹਾਦੁਰ ਧੀਰ ਸਾਥ। ਕਰਿ ਛਿੱਪ੍ ਤਾਂਹਿ ਦਿਸ਼ ਕੀਨਿ ਹਾਥ। ਬਡ ਸਿਪਰ ਸਵਾਸਿਰ ਫੂਲ ਜੋਇ। ਤਿਹ ਲਗਨੋ ਖੜਗ ਬਲ ਅਧਿਕ ਸੋਇ ॥ ੩੦ ॥ ਖੰਡਾ ਦੁਖੰਡ ਟੁਟਨੋ ਪ੍ਰਚੰਡ।ਰਹਿ ਹਾਥ ਮੁਸ਼ਟ ਬਡ ਬਾਂਹੁ ਦੰਡ।ਸ਼੍ਰੀ ਹਰਿਗੁਵਿੰਦ ਅਵਿਲੋਕ ਤਾਂਹਿ। ਅਬਿ ਹਤਨ ਹੋਤੁ ਕਿਧ ਵਾਰ ਨਾਂਹਿ[1] ॥ ੩੧ ॥ ਹ੍ਵੈਗੋ ਲਚਾਰ[2], ਨਿਜ ਚਿਤ ਵਿਚਾਰ। ਬਲ ਬਾਂਹੁ ਕਰਨਿ ਗੁਰ ਸੋਂ ਜੁਝਾਰ।ਦਿਸ ਬਾਮ ਜਾਇ ਤਬਿ ਪੈਂਦਖਾਨ। ਗੁਰ ਕੋ ਤੁਰੰਗ ਗਹਿ ਡਾਰਿ ਪਾਨ[3] ॥ ੩੨ ॥ ਜਹਿਂ ਹੁਤੋ ਤੰਗ[4] ਇਕ ਹਾਥ ਪਾਇ। ਪੁਨ ਦੁਤਿਯ ਹਾਥ ਉਧਰ ਉਠਾਇ। ਭਰ ਕਰਿ ਸੁ ਕੌਰ ਜੁਗ ਕਰਨ ਮਾਂਹਿਬਲ ਤੇ ਉਠਾਇ ਗੇਰੈਨਿ ਚਾਹਿ ॥ ੩੩ ॥ ਸਮਰਥ ਉਚਾਇ ਸਾਕਹਿ ਸੁਮੇਰੁ[5]। ਤਿਸ ਤੇ ਨ ਉਠਾਂ ਗੁਰ ਗੁਰ ਬਡੇਰ[6]। ਬਲ ਅਧਿਕ ਕਰਾਂਤ ਭਾਰ ਕੋਰਿ ਮਾਂਹਿ । ਟਿਕ ਰਹੈ ਤੁਰੰਗ ਹਾਲਨੋ ਸੁ ਨਾਹਿ ॥੩੪॥ ਸ਼੍ਰੀ ਹਰਿਗੋਵਿੰਦ ਪਕਰੈਤਿ ਜਾਨਿ[7]। ਹਯ ਕੋ ਛੁਟਾਨ ਹਿਤ ਜਤਨ ਠਾਨਿ। ਦੋਨਹੁ ਰਕਾਬ ਮਾਰੀ ਸੁ ਜੋਰਿ । ਚੰਚਲ ਤੁਰੰਗ ਕਿਧ ਚਲਨਿ ਜ਼ੋਰ ॥੩੫॥ ਹਲਿਬੋ ਨ ਦੀਨਿ ਬਲ ਖਾਨ ਠਾਨ[8]। ਰਾਖਨੋ ਟਿਕਾਇ ਚਹੁੰ ਚਰਨ ਥਾਨ। ਬਲ ਮੈਂ ਬਿਸਾਲ ਹੁਹ ਕੇ ਕਿਕਾਨ। ਤ੍ਰਿਪਤਾਇ ਤਿਹਾਵਲ ਕਰਤਿ ਖਾਨ ॥ ੩੬ ॥ ਜੋ ਸਰਬ ਅੰਗ ਭਨ ਕਰ

---

[1]ਹੁਣ ਮਾਰਨ ਲਈ ਵਾਰ ਨ ਕੀਤਾ। [2]ਏਵਸ। [3]ਹੱਥ ਪਾਇਆ। [4]ਤੰਗ ਕਾਠੀ ਨੂੰ ਕੱਸਣ ਵਾਲੀ ਪੇਟੀ। [5]ਜੇ (ਕੋਈ) ਸਮਰਥ (ਪੁਰਖ) ਸੁਮੇਰੁ ਨੂੰ ਬੀ ਚੁਕ ਸਕਦਾ ਹੋਵੇ। [6](ਪਰ) ਉਸ ਤੋਂ ਬੀ ਸਤਿਗੁਰੂ ਜੀ (ਜੇ ਸਭ ਤੋਂ) ਵਡੇ ਤੇ ਭਾਰੇ ਹਨ ਨਹੀਂ ਚੁੱਕੇ ਜਾ ਸਕਦੇ। [7]ਪਕੜਿਆ ਜਾਣਕੇ (ਘੋੜੇ ਦਾ ਿੰਗ)। [8]ਖਾਨ ਨੇ ਬਲ ਕਰਕੇ।

ਬਿਸਾਲ। ਸ਼ਾਰਤ ਕਰੰਤਿ ਚਲਿ ਛਾਰ ਚਾਲ[1]। ਗੁਰ ਬਾਗ ਸੰਗ ਅਲਪੈਂ ਜਨਾਇੰ। ਜਿਮ ਚਹਤਿ ਕਰਤ ਚਲਿਬੋ ਕਿ ਧਾਇ ॥ ੩੭ ॥ ਸੋ ਖਾ ਰਕਾਬ ਥਿਰ ਭਾ ਸਥਾਨ। ਅਸ ਅਧਿਕ ਬਲੀ ਭਟ ਪੈਂਦਖਾਨ। ਗੁਰ ਲਖਜੋ ਤੁਰੰਗ ਨਹਿ ਚਲਨ ਦੀਨਿ। ਕਰ ਜੋਰ ਪਾਇ ਬਸ ਅਪਨ ਕੀਨਿ ॥੩੮॥ ਖਰ ਖੜਗ ਪ੍ਰਹਾਰ ਸੁ ਲਗਹਿ ਨਾਂਹਿ। ਦਿਸ਼ ਬਾਮ ਬਿਖੈ ਅਤਿ ਨਿਕਟਿ ਆਹਿ। ਚਿਤਵੈਤਿ ਗੁਰੂ ਰਿਪੁ ਹਤਨ ਹੇਤੁ। ਕੋ ਕਰਹਿੰ ਜਤਨ ਰਹਿ ਜੰਗ ਖੇਤ॥੩੯॥ਤਤਕਾਲ ਗਰੁਵ[2] ਢਾਲਾਸੰਭਾਲਿਕਰਿ ਕੋ ਉਠਾਇ ਕਰਿ ਬਲ ਬਿਸਾਲ। ਸਿਰ ਪੈਂਦਖਾਨ ਕੇ ਹਤਨ ਕੀਨਿ। ਨਹਿੰ ਸਕਿ ਸਹਾਰ, ਕਰ ਛੋਰ ਦੀਨਿ[3] ॥ ੪੦ ॥ ਥਿਰ ਭਯੋ ਕੁਛਕ ਬਹੁ ਘੂਮਿ ਘੂਮਿਗਿਰ ਪਰਜੋ ਭੂਮ ਬਹੁ ਝੂਮਿ ਝੂਮਿਜਾਨੁਨ ਭਾਰ[4] ਹ੍ਵੈ ਕੈ ਬਿਹਾਲ।ਛਿਤ ਪਰ ਸੁ ਪਰਜੋ ਮੂਰਛਾ ਬਿਸਾਲ ॥ ੪੧ ॥ ਤਨ ਸ੍ਵੇਦ ਸਹਿਤ ਸ਼੍ਰੀ ਗੁਰ ਨਿਹਾਰਿ। ਸੁਧ ਬਿਨਾਂ ਭਯੋ ਨਹਿੰ ਕੀਨ ਵਾਰ[5]। ਤਤਕਾਲ ਤੁਰੰਗਮ ਛੋਰਿ ਦੀਨਿ। ਤਰ ਉਤਰਿ ਗੁਰੂ ਰਣ ਧਰਮ ਚੀਨ ॥ ੪੨ ॥ ਜਬਿ ਛੁਟੀ ਮੂਰਛਾ ਸੁਧ ਸਰੀਰ[6]। ਦੁਹਿ ਦਿਸ਼ਨਿ ਸੈਨ ਕੇ ਪਿਖਤਿ ਬੀਰ। ਗੁਰ ਕੇਰ ਜੁ ਅੰਤਹਿਪੁਰ[7] ਬਿਸਾਲ। ਚਢਿ ਤੁੰਗ ਅਟਾਰਨਿ ਤਾਤਕਾਲ ॥ ੪੩ ॥ ਅਵਲੋਕਿ ਝਰੋਖਨਿ ਮਹਿੰ ਸ ਤ੍ਰਾਸ। ਸ਼੍ਰੀ ਗੁਰ ਮਨਾਇ ਧਰਿ ਕਰਿ ਬਿਸਾਸ[8]।'ਸ਼੍ਰੀ ਨਾਨਕ ਆਦਿ ਹੋਵਹੁ ਸਹਾਇ। ਸਮੁਦਾਇ ਤੁਰਕ ਤੇ ਲਿਹੁ ਬਚਾਇ' ॥ ੪੪ ॥ ਤਿਮ ਅਪਰ ਨਗਨ ਕੀ ਬਾਲ ਜਾਲ[9]।ਬਨਕਨਿ ਸਮੇਤ ਪਿਖਿ ਤਾਤਕਾਲ।ਅਤਿ ਤ੍ਰਾਸ ਪਾਇ ਥਰਹਰ ਕਰੰਤਿ। ਭਗਵੰਤ ਅਰਾਧਤਿ ਜਗਤਕੰਤ ॥ ੪੫ ॥ 'ਪ੍ਰਭੁ ਮਹਾਰਾਜ ਰਾਖਹੁ ਸੁ ਲਾਜ। ਤੁਰਕਾਨ ਹਾਨਿ, ਕੈ ਜਾਹਿੰ ਭਾਜ'।ਸਭਿਹੂਨਿ ਰਿਦੈ ਕੀ ਗੁਰ ਪਛਾਨਿ। ਭਾ ਤਪਤ ਤੇਜ ਬਿਦਤਜੋ ਮਹਾਨ ॥ ੪੬ ॥ ਤੁਰਕਾਨਿ ਹਾਨ ਕੋ ਜਤਨ ਕੀਨਿ।ਤਬਿ ਖਰੋ ਭਯੋ ਪੈਂਦਾ ਸੁ ਚੀਨ।ਬੋਲੋ ਬੰਗਾਰ 'ਸੁਨ ਰੇ ਪਠਾਨ!। ਮਮ ਵਾਰ ਦੇਹੁ ਬਨਿ ਸਾਵਧਾਨ ॥੪੭॥ ਕਰਿ ਲੀਨ ਤੀਨ, ਤੈਂ ਬਲ ਲਗਾਇ'।ਤਬਿ ਪੈਂਦਖਾਨ ਬੋਲਜੋ ਰਿਸਾਇ। 'ਕਨਾ

---

[1] ਜੋ ਇਸ਼ਾਰੇ (ਮਾੜ) ਕਰਨ ਨਾਲ ਛੇੜ ਦਲ ਪੈਂਦਾ ਦੰਦਾ ਸੀ, [ਛੇੜ–ਘੋੜੇ ਦੀ ਇਕ ਤੇਜ਼ ਚਾਲ ਹੈ]। [2] ਭਾਰੀ। [3] ਹਥ ਛਡ ਦਿਤੇ। [4] ਗੋਡਿਆਂ ਭਾਰ। [5] ਗੁਰੂ ਜੀ ਨੇ ਪੈਂਦੇ ਨੂੰ ਮੂੜ੍ਹਕੇ ਵਿਚ ਹੁੰਦਾ ਤੇ ਬੇਸੁਧ ਦੇਖਕੇ ਵਾਰ ਨਹੀਂ ਕੀਤਾ। (ਕਿਤਨੀ ਭਾਰੀ ਸ਼ਰਮਗਤੀ ਹੈ ਤੇ ਵਿਸ਼ਾਲ ਚਿਤੀ ਹੈ)। [6] ਸਰੀਰ ਦੀ ਸੁਧ ਆਈ। [7] ਮਹਿਲ। [8] ਭਰੋਸਾ ਧਰਕੇ। [9] ਸਮੂਹ ਇਸਤ੍ਰੀਆਂ।

ਕਰੋ ਵਾਰ ? ਗਹਿ ਲੇਉਂ ਅੰਗ[1]। ਅਬਿ ਕੋ ਨ ਛੁਟਹੁ ਗਹਿ ਹੌਂ ਕੁਢੰਗ॥ ੪੮॥ ਲੈ ਹੌਂ ਉਠਾਇ ਬਸ ਕਰਿ ਮਹਾਨ।ਕਰਿ ਲਿਜੈ ਓਜ ਦੈ ਹੌਂ ਨ ਜਾਨ। ਨਹਿੰ ਗਹਜੋ ਗਯੋ ਛੁਟਿ ਗਾ ਸੁਖੈਨ[2]। ਸੁਨਿ ਗੁਰੂ ਕੋਪ ਤੇ ਲਾਲ ਨੈਨ॥ ੪੯॥ ਪਹੁੰਚੇ ਸਮੀਪ ਇਤਿ ਉਤ ਫਿਰੈਤਿ। ਕਰਿ ਸਿਪਟ ਖਾਨ ਆਗੇ ਕਰੈਤਿ[3]। ਗੁਰ ਚਹਤਿ ਏਕ ਹੀ ਵਾਰ ਸੰਗ। ਚੀਰਹਿੰ ਸਰੀਰ ਕਰਿ ਪ੍ਰਾਨ ਭੰਗ॥੫੦॥ਤਬਿ ਪੈਂਦਖਾਨ ਚਿਤ ਚਾਹਿ ਧਾਰਿ।—ਗੁਰ ਗਹੋਂ ਅਬਹਿ ਕੈਰੀ ਮਝਾਰ। ਲੇ ਚਲੋਂ ਵਹਿਰ ਨਹਿੰ ਕੋ ਛੁਰਾਇ।ਦਲ ਖਰੇ ਮਹਦ ਸਭਿ ਧਾਇ ਆਇੰ—॥੫੧॥ਇਵ ਚਿਤਵਿ[4] ਰੋਕਿਬੇ ਢਾਲ ਤਜਾਗਿ।ਕਰਿ ਫੁਰਤਿ ਤੁਰਤ ਗੁਰ ਗਹਿਨ ਲਾਗ[5]। ਅਵਕਾਸ਼ ਪਾਇ ਸ਼੍ਰੀ ਹਰਿਗੋਵਿੰਦ। ਖਰ ਖਗ ਪ੍ਰਵੇਸ਼ ਤੜਿਤਾ[6] ਮਨਿੰਦ॥ ੫੨॥ ਬਲ ਤੇ ਉਭਾਰਿ ਸ਼ੱਤ੍ਰੂ ਸਰੀਰ। ਕੀਨੋ ਪ੍ਰਹਾਰ ਦੀਨੋ ਸੁ ਚੀਰ।ਕਲਵੱਤ੍ਰ ਮਨੋ ਲੈ ਕੈ ਤ੍ਰਖਾਨ। ਜਿੰਮ ਕਰਤਿ ਦੋਇ ਕਾਸ਼ਟ ਮਹਾਨ॥ ੫੩॥ ਜਿਮ ਸਣੁਨੀਗਰ ਲੈ ਲੋਹ ਤਾਰ[7]। ਸਾਬੁਨ ਦੁਖੰਡ ਕਰਿ ਬਿਨ ਅਵਾਰ। ਜਬਿ ਗਿਰਨ ਲਾਗ ਕਹਿੰ ਗੁਰ ਉਦਾਰ।'ਤੁਵ ਤੁਰਕ ਜਨਮ, ਕਲਮਾ ਉਚਾਰ'॥ ੫੪॥ ਦੋਹਰਾ॥ ਗਿਰਨ ਲਗਜੋ ਪੈਂਦਾ ਕਹੈ,'ਸ਼੍ਰੀਗੁਰ ਤੁਵ ਤਰਵਾਰ।ਭਈ ਰੂਪ ਕਲਮਾ ਅਬਹਿ, ਕਰੀਯਹਿ ਮੋਹਿ ਉਧਾਰ'॥ ੫੫॥ ਇਤਿ ਸ਼੍ਰੀ ਸੂਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਭਾਸੇ 'ਪੈਂਦਖਾਨ ਬੱਧ' ਪ੍ਰਸੰਗ ਵਰਣਨੰ ਨਾਮ ਸਪਤ ਤ੍ਰਿੰਸਤੀ ਅੰਸੂ ॥੨੭॥

੨੮. [ਅਸਮਾਨ ਖਾਨ ਬੱਧ]।

ਦੋਹਰਾ॥ ਪੈਂਦਖਾਨ ਜਬਿ ਦੀਨ ਹੈ ਕੀਨਸਿ ਬਾਕ ਬਖਾਨ। 'ਸ਼੍ਰੀ ਗੁਰ ਤੁਮਰੇ ਹਾਥ ਕੀ ਮਿਸਰੀ[8]ਕਲਮਾ ਜਾਨ'॥੧॥ਚੌਪਈ॥ਸੁਨਤਿ ਸਨੇਹ ਰਿਦੈ

[1]ਤੁਸੀਂ ਕੀਹ ਵਾਰ ਕਰੋਗੇ ਹੁਣ ਮੈਂ ਫੜ ਲੈਣਾਂ ਹੈ ਜੱਫੀ ਵਿਚ ਅਥਵਾ ਸਰੀਰ ਨੂੰ। [ਸੰਸ:, ਅੰਕ=ਅੰਗ, ਸਰੀਰ, ਜੱਫੀ]। [2]ਹਥ ਦੀ ਢਾਲ ਖਾਨ ਨੇ ਅਗੇ ਕੀਤੀ। [3]ਜੋ ਢਾਲ ਵਾਰ ਰੋਕਣ ਲਈ (ਅਗੇ ਕੀਤੀ ਹੋਈ ਸੀ' ਛੱਡ ਦਿੱਤੀ ਤੇ ਫੁਰਤੀ ਕਰਕੇ ਗੁਰੂ ਜੀ ਨੂੰ ਫੜਨ ਲੱਗਾ। [4]ਬਿਜਲੀ। [5]ਜਿਵੇਂ ਸਾਬੁਣਗਰ ਲੋਹੇ ਦੀ ਤਾਰ ਲੈਕੇ। [6]ਤਲਵਾਰ। ਮਿੱਸਰ ਇੱਕ ਦੇਸ਼ ਹੈ, ਮਿਸਰੀ=ਜਮਾਏ ਖੰਡ, ਤਲਵਾਰ ਤੇ ਕਲਮ ਤ੍ਰੈਏ ਮਿਸਰ ਨਾਲ ਸਥਿਤ ਹੋਣ ਕਰਕੇ ਮਿਸਰੀ ਕਹਿਲਾਉਂਦੀਆਂ ਹਨ। ਮਿਸਰ ਅਰਬੀ ਪਦ ਹੈ।। ਤੇਰੇ ਵੱਥ ਦੀ ਮਿਸਰੀ (=ਤਲਵਾਰ) ਨੂੰ ਮੈਂ ਕਲਮਾ ਜਾਣਿਆਂ ਹੈ, ਇਸ ਵਿੱਚ ਧੁਨੀ ਇਹ ਹੈ, ਕਲਮਾ ਸਾਰੇ ਦੁਖਾਂ ਦਾ ਨਾਸ਼ਕ ਮੁਸਲਮਾਨਾਂ ਵਿਚ ਜਿਵੇਂ ਮੰਨਿਆ ਹੈ, ਤਿਵੇਂ ਮਿਸਰੀ ਹਕੀਮਾਂ ਨੇ ਸਾਰੇ ਰੋਗਾਂ ਨੂੰ ਸ਼ਾਂਤ ਕਰਕ ਮੰਨੀ ਹੈ, ਸੋ ਮੈਂ ਤੇਰੀ ਤਲਵਾਰ ਨੂੰ ਦੁਖਨਾਸ਼ਕ ਤੇ ਮਿੱਠੀ ਕਰਕੇ ਮੰਨਿਆਂ ਹੈ। ਭਾਵ ਆਪਦੇ ਹਥੋਂ ਮਰਨਾ ਹੀ ਮੇਰਾ ਉਧਾਰ ਹੈ, ਕਲਮੇਂ ਨੇ ਮੇਰਾ ਕੁਛ ਨਹੀਂ ਸਵਾਰਨਾ।

ਹਾਇ ਆਧੋ। ਪਤਿਪਾਰਜੋ* ਪੁਰਬ, ਅਪਨਾਧੋ। ਨਿਜ ਕਰ ਗ੍ਰਾਸ ਪਾਇ ਮਖ ਮਾਂਹੀ। ਉੱਤਮ ਵਸਤ੍ਰ ਦੇਤਿ ਨਿਤ ਜਾਂਹੀ॥੨॥ਭਾਂਤਿ ਭਾਂਤਿ ਪੋਸ਼ਿਸ਼ ਪਹਿਰਾਇ। ਭਾਂਤਿ ਭਾਂਤਿ ਕੇ ਅਸਨ ਅਚਾਇ। ਪੁਨਹਿ ਬਿਲੋਕਿ ਜਿਸਹਿ ਹਰਖਾਵੈਂ। ਦਾਨ ਮਾਨ ਦੇ ਨਿਤ ਤ੍ਰਿਪਤਾਵੈਂ॥੩॥ ਤਿਸਕੀ ਦਸ਼ਾ ਦੇਖਿ ਦਖਵਾਰੀ। ਕਮਲ ਬਿਲੋਚਨਿ ਤੇ ਤਜਿ ਵਾਰੀ[1]। ਬਦਨ ਸ੍ਵੇਦ ਜਿਸ ਕੇ ਬਹੁ ਹੋਵਾ। ਤਰਫਤਿ ਪਰਜੋ ਘਾਮ[2] ਮਹਿੰ ਜੋਵਾ॥੪॥ਸਿਪਰ ਸਾਥ ਕੀਨਸਿ ਤਬਿ ਛਾਯਾ। ਹੋਤ ਬਦਨ ਪਰ ਘਾਮ[2] ਮਿਟਾਯਾ। ਦੇਖਤਿ ਖਰੇ ਅਸ਼ੁ ਦਿਗ ਝਰੈਂ। ਪੈਂਦਖਾਨ ਕੇ ਮੁਖ ਪਰ ਪਰੈਂ॥੫॥ਜਿਮ ਕਾਸ਼ਟ ਕੋ ਪਾਰ ਬਧੋਵੈ[3]। ਅਪਨਿ ਜਾਨਿ ਤਿਹ ਜਲ ਨ ਡੁਬਾਵੈ।ਤਰਫਤਿ ਪਰਜੋ ਛਿਨਕ ਮੈਂ ਮਰਜੋ। ਸਤਿਗੁਰ ਨੇਹੁ ਅਧਿਕ ਉਰ ਕਰਜੋ† ॥ ੬॥–ਤ੍ਰਾਗਹਿ ਸ਼ਸਤ੍ਰ–ਮਨੋਰਥ ਧਾਰਾ।–ਹਤੇ ਹਮਹੁੰ ਨਰ ਤੁਰਕ ਹਜ਼ਾਰਾ। ਪ੍ਰਤਿ-ਪਾਰਜੋ ਨਿਜ ਕਰ ਤੇ ਘਾਯੋ–। ਇੱਤ੍ਰਾਦਿਕ ਸਭਿ ਦੋਸ਼ ਉਪਾਯੋ† ॥ ੭ ॥

---

[1]ਜਲ। [2]ਧੁੱਪੇ। [3]ਜਿਵੇਂ ਕਾਠ ਨੂੰ ਪਾਲ ਕੇ ਵਧਾਂਵਦਾ ਹੈ (ਜਲ)। *ਪਾ:–ਬਪੁ ਧਾਰਜੋ।

†ਇਥੇ ਮਹਾਂਬੀਰ, ਮਹਾਂ ਰੌਦ੍ਰ, ਰਣ ਤੋਂ ਤੇ ਵਿੱਚ ਬੀਰ ਰਸ, ਰੌਦ੍ਰ ਰਸ ਤੇ ਬੀਭਤਸ ਰਸ ਦੇ ਦ੍ਰਿਸ਼ ਛਾ ਰਹੇ ਪ੍ਰਭਾਵ ਵਿਚੋਂ ਕਿਸੇ ਕਮਾਲ ਦੀ ਮੰਦਰਲੀ ਸੁੰਦਰਤਾ ਨਾਲ ਇਕਦਮ ਕਰੁਣਾਰਸ ਵਿੱਚ ਚਲੇ ਗਏ ਹਨ। ਆਮ ਲੀ ਆਦਮੀ ਨੂੰ ਇਸ ਵੇਲੇ ਪਿਆਰ ਦੇ ਵਲਵਲੇ ਤੇ ਸ਼ਰੇਗੁਣੀ ਭਾਵ ਕਵੇ ਨ ਉਪਜਦੇ, ਉਸਦਾ ਹਿਰਦਾ ਰੌਦ੍ਰ ਰਸੀ ਰੰਗ ਵਿਚ ਕਰੜਾ ਪੱਥਰ ਹੋ ਰਿਹਾ ਹੁੰਦਾ, ਪਰ ਇਥੇ ਵੀ ਅਸਲਾ ਹੈ ਪਿਆਰ ਆਪ ਦਾ ਸਰੂਪ ਹੈ, ਗੁਰ ਅਵਤਾਰ ਹਨ, ਆਤਮ ਉਧਾਰ ਕਰਨਾ ਆਪ ਦਾ ਪਹਿਲਾ ਫ਼ਰਜ਼ ਹੈ, ਇਸ ਕਰਕੇ ਇਸ ਵੇਲੇ ਕਮਾਲ ਦੀ ਇਨਸਾਨੀਅਤ ਤੇ ਕਮਾਲ ਦੀ ਅਲੌਹੀਅਤ ਵੇਗ ਵਿਚ ਆਈ ਹੈ। ਪਹਿਲਾਂ ਭਿਗਾਏ ਪੈਂਦੇ ਨੂੰ ਕਹਿੰਦੇ ਹਨ, 'ਪਤ੍ਰ ਕਲਮਾਂ'। ਉਸ ਵੀ ਸਤਿਸੰਗ ਕੀਤਾ ਹੋਯਾ ਸੀ, ਮੌਤ ਆਈ ਵੇ ਭੈ ਵੇਠਾਂ ਆਪਣੇ ਕੁੰਗ ਦੇ ਅਸਰ ਤੋਂ ਨਿਕਲਕੇ ਕਹਿੰਦਾ ਹੈ,ਕਿ ਆਪ ਦੀ ਤਲਵਾਰ ਕਲਮਾ ਹੋਗਈ ਹੈ। ਅਰਥਾਤ ਉਹ ਮੁੜ ਨਾਰਾਜ਼ਾਸ਼ਾ ਭਾਵ ਵਿਚ ਆ ਗਿਆ ਹੈ,ਤੇ ਆਪਣੇ ਅੰਦਰੋਂ ਪਿਆਰ ਦਾ ਉਬਾਲ ਖਾਧਾ ਹੈ ਪ੍ਰ। ਇਧਰ ਗੁਰ ਜੀ ਮਿਹਰ ਕਰਨੀ ਚਾਹੁੰਦੇ ਹਨ। ਮਨ ਵੈਰੀ ਤਾਂ ਹੀ ਦੂਸਰੇ ਦੇ ਮਨ ਨੂੰ ਉਬਾਰ ਸਕਦਾ ਹੈ। ਸੋ ਅੰਦਰੋਂ ਵੈਰ ਕੋ ਗੁਰ ਜੀ ਨੇ ਪਿਆਰ ਕੀਤਾ ਹੈ, ਉਸ ਦੀ ਦੁਹ ਨੂੰ ਆਪਣੀ ਦੁਹ ਦੇ ਜੱਫੇ ਵਿਚ ਲਿਆ ਹੈ, ਕੋਲਾਂ ਨੂੰ ਪਿਆਰ ਅੱਥਰ ਕੋਟੇ ਹਨ, ਹਥ ਨਾਲ ਢਾਲ ਦੀ ਛਾਂ ਕੀਤੀ ਹੈ। ਇਉਂ ਪਿਆਰ ਨਾਲ ਉਸ ਦਾ ਪਾਰ ਉਤਾਰਾ ਕਰ ਦਿਤਾ ਹੈ। ਲੜਨਾ ਫਰਜ਼ ਖ਼ੁਰਮਗਤੀ ਦਾ ਸੀ, ਮਰਨ ਲਗੇ ਮਿੱਤ੍ਰ ਤੇ ਵੈਰੀ ਦੀ ਕਲਿਆਨ ਕਰਨੀ ਵਰਜ਼

[ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਹੇਠ]

ਭਜਿ ਅਬਿ ਦੇਤਿ ਤਊ ਕਠਨਾਈ।ਲਰਨ ਹੇਤੁ ਸੈਨਾ ਸਮੁਹਾਈ। ਸਕਲ ਕਹੈਂ–ਤ੍ਰਾਸਤਿ ਭਜਿ ਦਏ–। ਇਮ ਬਿਚਾਰ ਨਹਿੰ ਤਜਾਗਤਿ ਭਏ[1]॥ ੯॥ ਜਬਿ ਪੈਂਦਾ ਗੁਰ ਕੀ ਦਿਸ਼ਿ ਧਾਯੋ।ਖਾਂ ਅਸਮਾਨ ਸੈਗ ਹੀ ਆਯੋ।ਤ੍ਰੀ ਗੁਰ-ਦਿੱਤੇ ਤਿਹ ਅਟਕਾਯੋ। 'ਕਹਾਂ ਜਾਤਿ ਇਤ ਰਹਹੁ' ਅਲਾਯੋ ॥੯॥ ਤਾਨਿ ਧਨੁਖ ਕੋ ਤੀਰ ਪ੍ਰਹਾਰਾ। ਖਾਂ ਅਸਮਾਨ ਇਨਹੁੰ ਪਰ ਮਾਰ।ਦੋਨਹੁੰ ਸੁਭਟ ਅਰੈ ਰਨ ਮਾਂਹੀ। ਧਰਿ ਉਰ ਤ੍ਰਾਸ ਮਿਟੈ ਕਿਮ ਨਾਂਹੀ[2] ॥ ੧੦ ॥ ਫੇਰਹਿ ਤੁਰੰਗ ਪ੍ਰਹਾਰਹਿ ਤੀਰ। ਕਬਹੁੰ ਦੂਰ ਕਬਿ ਹੋਵਹਿ ਨੀਰ[3]। ਧਨੁ ਬਿੱਦ੍ਯਾ[4] ਅਪਨੀ ਦਿਖਰਾਵੈਂ। ਕਰਿ ਤੁਰਨਤਾ ਤੀਰ ਚਲਾਵੈਂ ॥ ੧੧ ॥ ਲਗਨੋ ਨ ਕੋਊ ਇਤਿ ਉਤ ਟਰੈਂ। ਨਿਜ ਨਿਜ ਅੰਗ ਬਚਾਵਨ ਕਰੈਂ।ਖਾਂ ਅਸਮਾਨ ਕ੍ਰੋਧ ਤਬਿ ਕੀਨਾ। ਤੀਛਨ ਅਹਿ ਸਮ ਭੀਛਨ ਲੀਨਾ ॥ ੧੨॥ ਜੋੜਿ ਜ਼ੋਹ ਮਹਿੰ ਜ਼ੋਰ ਸਮੇਤ। ਛੋਰਨੋ ਬਾਨ ਹਾਨਿ ਕੇ ਹੇਤੁ[5]। ਲਗ੍ਯੋ ਜ਼ੀਨ ਮੈਂ ਜਾਇ

---

[1]ਨਾਂ ਤਿਆਗੀ ਸ਼ਸਤ੍ਰ। [2]ਡਰ ਕੇ (ਦੇਵੇਂ) ਪਿੱਛੇ ਨਹੀਂ ਹਟੇ। [3]ਨੇੜੇ। [4]ਤੀਰਅੰਦਾਜ਼ੀ। [5]ਮਾਰਨ ਲਈ।

[ਪਿਛਲੇ ਪੰਨੇ ਦੀ ਬਾਕੀ ਟੁਪ]

ਪੈਰੰਬਰੀ ਦਾ ਸੀ। ਕਿਸ ਤਰ੍ਹਾਂ ਦੇਇ ਨਿਬਾਹੇ ਹਨ।

ਸ਼ੰਕਾ ਉਪਜਦੀ ਹੈ ਕਿ 'ਅਸਾਂ ਦੋਵੀਂ ਪਾਲਿਆ ਸੀ,ਆਦਿਕ ਆਪਣੇ ਹੈ ਜੋ ਦੋਸ਼ ਅਦੇਹੇ ਹਨ, ਇਹ ਕਮਜ਼ੋਰੀ ਹੈ', ਪਰ ਅਸਲ ਵਿਚ ਇਹੋ ਸ਼ਹਜ਼ੋਰੀ ਹੈ, ਜੇ ਇਸ ਵੇਲੇ ਪੈਂਦੇਖਾਨ ਦੀ ਨਿਮਕ ਹਰਾਮੀ, ਪਲ ਦੋਸ, ਖਾ ਪੀ, ਕਮਾਲ ਦੇ ਪਿਆਰ ਨੂੰ ਕੇ ਦੁੱਧ ਰਚਾਉਣੇ ਤੇ ਕਤਲ ਕਰਨ ਦੇ ਲਈ ਮੈਦਾਨ ਮੰਡਣੇ ਯਾਦ ਕਰਦੇ ਤਾਂ ਆਪਣੇ ਅੰਦਰ ਉਪਜ ਰਹੇ ਪਿਆਰ ਤੇ ਦਇਆ ਦੇ ਭਾਵ ਦੱਬ ਦੇ ਜਾਂਦੇ। ਆਪ ਚਾਹੁੰਦੇ ਹਨ ਮਿਹਰ ਦੇ ਘਰ ਵਿਚ ਆਉਣਾ ਤੇ ਉਸ ਦੀ ਕਲਿਆਣ ਕਰਨੀ। 'ਅਵਗੁਣ ਕੀਤੇ ਹਰਿ ਨ ਚਿਤਾਹੇ' ਦੇ ਅਟੱਲ ਮੁਜਬ ਮਨ ਨੂੰ ਉਸ ਦੇ ਅਪਰਾਧ ਵਲ ਨਹੀਂ ਜਾਣ ਦਿਤਾ, ਸਦਾ ਅਦੇਸ਼ ਰਹੇ ਜੀ ਓਹ ਖਿਆਲ ਆਪਣੇ ਅੰਦਰ ਚਿਤਵਦੇ ਹਨ ਕਿ ਜਿਨ੍ਹਾਂ ਨਾਲ ਮਨ ਦੇਖ ਕੇ ਵੱਧ ਦੁਵੇ ਤੇ ਰੁੱਠ ਕੇ ਮਿਹਰ ਕਰ ਦੇਵੇ, ਇਉਂ ਆਪਣੇ ਬਿਰਦ ਦੀ ਆਨ ਨੂੰ ਪਾਲ ਰਹੇ ਹਨ। ਇਹ ਓਹਨਾਂ ਦੀ ਮਹਾਨ ਸ਼ਹਜ਼ੋਰੀ ਹੈ। ਜੇ ਪੈਂਦੇ ਦਾ ਵਾਰ ਚਲ ਜਾਂਦਾ ਤਾਂ ਗੁਰੂ ਜੀ ਨੂੰ ਕਹੇ ਛਡਦਾ ? ਐਸੇ ਨਮਕ ਦੇ ਪਿਆਸੇ ਨੂੰ ਉਸ ਦੇ ਅੰਤ ਸਮੇਂ ਤਾਰਨ ਦਾ ਫਿਕਰ ਕਰਨਾ ਤੇ ਅਧਿਕ ਸਮੇਂ ਵਿਚ ਆਕੇ ਤਾਰ ਦੇਣਾ ਰੂਹਾਨੀ ਬਲ ਦਾ ਕਮਾਲ ਤੇ ਆਤਮ ਵਰਣਤਾ ਦੀ ਆਦਰਸ਼ਕ ਉਚਿਆਈ ਹੈ।

ਅੱਗੇ ਚੱਲਕੇ ਅਸਮਾਨ ਖਾਨ ਦੇ ਮਰਨ ਤੇ ਬਾਬਾ ਦੁਰਗਿੱਤਾ ਜੀ ਬੀ ਰੂਵੇ ਹਨ, ਇਹ ਬੀ ਉਹਨਾਂ ਦੇ ਜੋਹੁੰਦੇ ਜਾਗਦੇ ਅੰਦਰਲੇ ਦੇ ਆਤਮ ਬਲ ਤੇ ਪਿਆਰ ਦੇ ਸਬੂਤ ਹਨ, ਕਮਜ਼ੋਰੀ ਨਹੀਂ। ਜੇ ਰੂਹਾਨੀਅਤ ਵਿਚ ਜਾਗ ਨਹੀਂ ਰਹੇ ਉਹਨਾਂ ਦੇ ਦਿਲ ਮੈਦਾਨ ਜੰਗ ਵਿਚ ਕਠੋਰ, ਦਇਆਹੀਨ ਤੇ ਪੱਥਰ ਹੁੰਦੇ ਹਨ।

ਮਹਾਨ।ਨਿਫਲਜੋ ਵਾਰ ਖਾਨ ਅਸਮਾਨ॥੧੩॥ਸ਼੍ਰੀ ਗੁਰਦਿੱਤਾ ਕ੍ਰੁੱਧਤਿ ਜੁੱਧਾ ਲਿਯੋ ਬਾਨ ਖਪਰਾ ਇਕ ਸੁੱਧ[1]।ਤਾਨਿਕਾਨ ਲਗ ਤਾਨਮਹਾਨੋ[2]। ਛੁਟਜੋ ਸ ਬੇਗ ਜੁ ਸਰਪ ਸਮਾਨ॥੧੪॥ਲਗਜੋਖਾਨ ਕੇ ਭਾਲਬਿਸਾਲ॥ਜਨੁ ਨਿਧਿ ਦੇਖਤਿ ਪਹੁੰਚਜੋ ਬਨਾਲਾ[3]। ਸਿਰ ਕੋ ਫੋਰਿ ਪਾਰ ਤਬਿ ਪਰਜੋ।ਖਾਂ ਅਸਮਾਨ ਤੁਰੰਗ ਤੇ ਗਿਰਜੋ ॥ ੧੫ ॥ ਪਰਜੋ ਨਿਕਟਿ ਬਾਬਾ ਚਲਿ ਗਯੋ।ਜਾਨਿ ਸਖਾ ਸਮ ਭਬਿ ਰੁਦਨਯੋ।ਬਿਧੀਚੰਦਪਿਖਿਕੈ ਭਤਕਾਲ।।ਹਯਕੋ ਪ੍ਰੇਰਤਿ ਪਹੁੰਚਿ ਉਭਾਲਾ॥੧੬॥'ਤੁਰਕ ਤੀਰ! ਤੁਮ ਠਾਂਢੇ ਕਹਾਂ?ਦੇਖਹੁ ਲਸ਼ਕਰ ਉਮਡਜੋ ਮਹਾਂਬਨਹੁ ਸੁਚੇਤ ਲਰਨਕੇ ਹੇਤਾਕੈ ਅਬਿ ਪਹੁੰਚਹੁਜਾਇ ਨਿਕੇਤ'॥੧੭॥ ਸੁਨਿ ਕਰਿ ਸ਼੍ਰੀ ਗੁਰਦਿੱਤਾ ਕਹੈ । 'ਹਮ ਸੋਂ ਨਿਤ ਖੇਲਤਿ ਇਹ ਰਹੈ।ਈਸ ਬਰੋਬਰ ਧਰਤਿ ਸਨੇਹੁ । ਮਿਲਵਤਿ ਬਿਹਸਤਿ ਨਿਤਪ੍ਰਤਿ ਏਹੁ ॥ ੧੮ ॥ ਬੋਲਤਿ ਵਹਿਰ ਅਰੂਢ ਸਿਧਾਰਤਿ।ਮਿਲਿ ਹਮ ਸੋਂ ਬਨ ਮ੍ਰਿਗਨ ਸੰਘਾਰਤਿ। ਅਬਿ ਨਹਿੰ ਉਠਤਿ ਨ ਬੋਲਤਿ ਕੈਸੇ । ਹਮ ਢਿਗ ਖਰੇ ਦੇਖਿ ਕਰਿ ਐਸੇ' ॥੧੯॥ਬਿਧੀਚੰਦ ਕਹਿ 'ਇਹ ਮਰਿ ਗਯੋ।ਤੁਮਰੇ ਕਰ ਤੇ ਸ਼ੁਭ ਪਦ ਲਹਜੋ। ਜੀਵਤਿ ਇਹਾਂ ਕ੍ਰਿਪਾ ਬਹੁ ਧਾਰਹੁ । ਭਯੋ ਮ੍ਰਿਤਕ ਭਵ ਤੇ ਅਬਿ ਤਾਰਹੁ'॥ ੨੦॥ਸੁਨਿ ਕਰਿ ਸ਼੍ਰੀ ਗੁਰ ਸੁਤ ਬਿਸਮਾਯੋ ।–ਸ਼ਸਤ੍ਰ ਧਰਨ ਕੋ ਇਹੁ ਫਲ ਪਾਯੋ।ਰਨ ਕੇ ਲਰਨ ਤਨਕਨਹਿੰਦਯਾ[4]।ਹੁਤੋਸਖਾਸਮਹਮਹਤਿ ਦਯਾ[5]– ॥੨੧॥ਏਕ ਬਿਸੂਰਤਿ ਗੁਰ ਢਿਗ ਆਯੋ।ਦੇਖਤਿ ਮ੍ਰਿਤਕ ਬਦਨ ਕੁਮਲਾਯੋ। ਹੇਰਿ ਪੁੱਤ੍ਰ ਕੀ ਦਸ਼ਾ ਕ੍ਰਿਪਾਲੂ। ਸਤਿਗੁਰ ਧੀਰਜ ਦਈ ਬਿਸਾਲੂ ॥ ੨੨ ॥ ਸੰਗ ਸੁਭਟ ਦੇ ਕਰਿ ਤਬਿ ਦੋਇਘਰ ਅੰਤਰ ਪਹੁੰਚਾਏ ਸੋਇਕਰਿ ਚਿਤ ਸ਼ਾਂਤਿ ਬੈਠਿ ਕਰਿ ਰਹੇ । ਭਏ ਤੁਸ਼ਨੀ ਸੁਨੇ ਨ ਕਹੈ॥੨੩॥ਜਬਿ ਦੋਨਹੁ ਖਾਂ ਸਸੁਰ ਜਵਾਈ । ਸੈਘਰ ਘਨੇ ਘੋਰ ਮਹਿੰ ਘਾਈ[6] । ਕੁਤਬਖਾਨ ਅਰੁ ਕਾਲੇ ਖਾਨ । ਤਜਾਗੀ ਆਸਾ ਬਿਜੇ ਮਹਾਨ ॥ ੨੪ ॥–ਲਸ਼ਕਰ ਜਿਸ ਕੇ ਸੰਗ ਚਢਾਯੋ । ਹੁਕਮ ਸ਼ਾਹੁ ਕਰਿ ਹਮਹਿੰ ਪਠਾਯੋ।ਸੋ ਬਾਜ਼ੀ ਸਭਿ ਹੋਈ ਨਾਸ਼। ਗੁਰ ਪਕਰਨ ਕੋ ਛੁਟਜੋ ਬਿਸਾਸ–॥ ੨੫ ॥ ਕਾਲੇਖਾਨ ਬਖਾਨਤਿ ਖਰੋ। 'ਕਹੋ ਕੁਤਬਖਾਂ ਅਬਿ ਕਜਾ ਕਰੋਂ ? । ਪੈਂਦੇਖਾਨ ਜੰਗ ਮਰਿਵਾਇ। ਗੁਰੂ ਮਵਾਸ ਰਹਹਿ ਇਸ ਥਾਇੰ ॥ ੨੬ ॥ ਹਠਿ ਕਰਿ ਲਵਪੁਰਿ ਓਰ ਸਿਧਾਏ।

---

[1]ਤਿੱਖਾ । [2]ਥੋੜੇ ਫੇਰ ਨਾਲ ਕੰਨ ਤਕ ਤਾਣ (ਖਿੱਚ) ਕੇ । [3]ਮਾਨੋਂ ਮੱਖ ਖਜ਼ਾਨਾ ਵੇਖਕੇ ਪੁੱਜਾ ਹੈ। (ਕਮਾਲ ਦੀ ਕਵਿਤਾ ਹੈ) । [4]ਕ੍ਰਿਪਾ । [5]ਮਾਰ ਦਿਤਾ । [6]ਮਾਏ ਗਏ ।

ਕਿਮ ਹਜ਼ਰਤਕੋ ਖਦਨ ਦਿਖਾਰੈਂ?।–ਔਰਕੋ ਗਹਹਿੰਕਿ ਮਾਰਹਿੰ ਜੋਗ–। ਇਮ ਕਹਿ ਚਢੇ ਸ਼ਾਹੁ ਕੇ ਸੰਗ ॥੨੭॥ਦੋਨਹੁੰ ਮਹਿੰ ਇਕ ਭੀ ਨਹਿੰ ਬਨੀ। ਹਸਹਿ ਕਚਹਿਰੀ ਹਮ ਕੋ ਘਨੀ। ਲਾਖਹੁੰ ਧਨ ਕੇ ਦੈ ਸਿਰੁਪਾਉ। ਬਡਿਆਏ ਦੇਖਤਿ ਉਮਰਾਉ[1] ॥ ੨੮ ॥ ਕਹਾਂ ਉਪਾਇ ਕਰਹਿੰ, ਕਹਿ ਦੇਹੁ[2] ?। ਨਾਤੁਰ ਮਰਨ ਮੂੰਡ ਪਰ ਲੇਹੁ। ਲਸ਼ਕਰ ਲਰਤਿ ਗਯੋ ਮਰਿ ਘਨੋ। ਕਬਿਹੂੰ ਜਨਨੀ ਜਨੈ ਨ ਮਨੋ[3] ॥ ੨੯ ॥ ਕੁਤਬਖ਼ਾਨ ਸੁਨਿ ਕੀਨੋ ਬਖਾਨਿ। 'ਲੈਹੁ ਬਿਚਾਰ ਆਪ ਬੁਧਿਵਾਨ। ਗਹਹੁ ਗੁਰੂ ਕੈ ਲੀਜੈ ਮਾਰਿ। ਇਸ ਬਿਨ ਮਸਲਤ ਅਪਰ ਨ ਸਾਰ ॥੩੦॥ ਲਰਿਬੇ ਬਿਨਾ ਉਪਾਇ ਨ ਔਰ। ਮਾਰਹੁ ਕੈ ਮਰੀਅਹਿ ਇਸ ਠੌਰ। ਸਭਿ ਲਸ਼ਕਰ ਕੋ ਕਰਿ ਇਕ-ਥਾਇੰ। ਸਮੁਖ ਚਲਹਿੰ ਦੁੰਦਭਿ ਬਜਵਾਇ ॥ ੩੧ ॥ ਮਾਰੇ ਗਏ ਗਿਰੇ ਸੋ ਖੇਤ*। ਜੀਵਤਿ ਪਹੁੰਚਹੁ ਹੋਹੁ ਸੁਚੇਤਾ ਕੈ ਲਿਹੁ ਮਾਰਿ ਕਿ ਘੇਰਹੁ ਗਹੋ। ਇਸ ਕਾਰਜ ਮਹਿੰ ਬਿਲਮ ਨ ਲਹੋ ॥ ੩੨ ॥ ਸਵਾਜਾਮ ਨਿਸ ਤੇ ਰਣ ਲਰੇ। ਬਾਸਰ ਡੇਢ ਜਾਮ ਅਹਿ ਚਰੈ। ਭਏ ਥਕਤਿ ਸਭਿ ਹਯਨਿ ਸਮੇਤ। ਅਬਿ ਕਰਿ ਹੋਲ ਜੀਤੀਐ ਖੇਤ'॥੩੩॥ਇਮ ਸੁਨਿ ਕੈ ਤਬਿ ਕਾਲੇ ਖਾਨ॥ 'ਬਜਹਿ ਜੁਝਾਊ' ਹੁਕਮ ਬਖਾਨਾ। ਨਰ ਪਠਿ ਸਭਿ ਭਟ ਲਿਏ ਬਟੋਰ। ਬੰਧਨ ਟੋਲ ਭਨਸੋ ਤਿਨ ਓਰ[4] ॥੩੪॥ 'ਜੋ ਅਬਿ ਪ੍ਰਾਨਨਿ ਪਯਾਰੇ ਕਰੈ। ਸੁਤ ਬਨਿਤਾ ਘਰ ਪ੍ਰੀਤੀ ਧਰੈ।ਸੋ ਹਟਿ ਜਾਹੁ ਸ਼ਸਤ੍ਰ ਕੋ ਤਯਾਗਹੁ। ਅਪਰ ਜੋਵਕਾ ਕਾਰਬੇ ਲਾਗਹੁ॥ ੩੫ ॥ ਜਿਸਨੈ ਕਰਨ ਹੋਇ ਬਡ ਜੰਗ। ਸੋ ਥਨਿ ਸੁਭਟ ਚਲੈਂ ਹਮ ਸੰਗ। ਜੀਤ ਲੇਹੁ ਧਨ ਗਨ ਕੋ ਪਾਵਹੁ। ਭੋਗਹੁ ਸੁਖ ਜਗ ਜਸੁ ਸੁ ਬਢਾਵਹੁ ॥੩੬॥ ਮਰਹੁ ਜੁੱਧ ਮਹਿੰ ਭਿਸ਼ਤ ਸਿਧਾਰਹੁ। ਦੁਹ ਲੋਕਨਿ ਮਹਿੰ ਸੁਖ ਨਿਰਧਾਰਹੁ। ਡਰਹਿ ਜੁ ਮਰਿਬੇ, ਸੋ ਹਟਿ ਰਹੈ। ਮਿਹਨਤ ਕਰਹਿ ਮਜੂਰੀ ਲਹੈ॥੩੭॥ਮੁਗ਼ਲ ਪਠਾਨ ਕਿ ਸੱਯਦ ਨੰਦ[5]। ਤੁਮ ਸਭਿਹਿਨਿ ਕੇ ਬੰਸ ਬਲੰਦ। ਸ਼ਾਹੁ ਚਾਕਰੀ ਕਰਤਿ ਹਮੇਸ਼। ਰਹੇ ਭੁਗਤੇ ਅਨੰਦ ਵਿਸ਼ੇਸ਼॥੩੮॥ਅਬਿ ਇਹ ਹਜ਼ਰਤਕੋ ਲਖਿ ਕਾਜ।ਦੁਤੀਯੇ ਕਰਹੁ ਬੰਸ ਕੀ ਲਾਜ। ਕਰਿ ਉਤਸਾਹੁ ਪਰਹੁ ਇਕਬਾਰੀ। ਗਹਹੁ ਕਿ ਗੁਰ ਕਹੁ ਲੀਜਹਿ ਮਾਰੀ' ॥ ੩੯ ॥ ਸੁਨਿ ਜੋਧ ਹ੍ਵੈ ਕੈ ਸਵਧਾਨ। ਕਹਨੋ

---

[1]ਉਮਰਾਵਾ ਦੇ ਦੇਖਦਿਆਂ। [2]ਕਹਿ ਦਿਓ ਕੀ ਉਪਾਉ ਕਰੀਏ। [3]ਉਹਨਾਂ ਨੂੰ ਆਖਿਆ:—। [4]……ਵੇ ਪੁੱਜੇ ਹੋ। *ਪਾ:—ਮਾਰੇ ਜਾਹਿੰ ਰਹੇ ਸੋ ਖੇਤ।

'ਦੇਖੀਏ ਅੱਬ ਘਮਸਾਨਾਟਣ ਮਾਟਦਹੈਂ ਕਿ ਮਾਰਹਿ ਦੌਰਾਕੈ ਗਹਿ ਆਨੈ ਕੁਰ ਇਸ ਠੌਰ' ॥੪੦॥ ਇਮ ਲਸ਼ਕਰ ਕਰਿ ਉਤ ਉਤਸਾਹੂ। ਪੂਰੈ ਕਾਲ ਮਰਣ ਰਣ ਮਾਂਹੁ। ਸਭਿ ਉਮਰਾਵਨਿ ਕੇਰ ਸਮੇਤ। ਉਮਡੈ ਅੱਗੂ ਬੀਚ ਬਡ ਖੇਤ ॥੪੧॥ਹੋਨਾ ਕਰਿਬੇ ਮਸਲਤ ਕਰੀ। ਸਭਿਗੁਰ ਜਾਨਨੈ ਪਹੁੰਚੇ ਅਰੀ। ਤੀਰਾਨ ਸੈਗ ਨਿਖੰਗ ਭਰਨੈ ਹੈ। ਸਾਵਧਾਨ ਦਲ ਅਪਨਿ ਕਰਨੈ ਹੈ ॥੪੨॥ 'ਪੂਰਬ ਹਤਨੈ ਲਸ਼ਕਰ ਅਰਿ[1] ਘਨੋ। ਬਚਨੈ, ਹੋਲ ਇਕ ਤੇ[2] ਅਧਿ ਹਨੋ। ਮਰਹਿੰ ਸੁਰਗ ਮਾਂਹੰ ਪਹੁੰਚਹਿੰ ਜਾਇ। ਜੀਵਤਿ ਸੁਖ ਭੋਗਹਿੰ ਧਨ ਪਾਇ' ॥ ੪੩ ॥ ਇਮ ਕਹਿ ਇਕ ਥਲ ਸਭਿਨਿ ਬਟੋਰੇ। ਕਰੇ ਸੁਚੈਤ ਰਿਪੁਨਿ ਕੀ ਓਰੇ। ਕਹਿ ਕਰਿ ਸਭਿ ਦੁੰਦਭਿ ਬਜ਼ਵਾਏ।ਕਰਿਏ ਸਕਲ ਤੁਰਕਨਿ ਸਮੁਹਾਏ ॥੪੪॥ ਇਤਿ ਸ੍ਰੀ ਕਵ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਅਜਮਾਨ ਮਾਨ ਬੰਧ' ਪ੍ਰਸੰਗ ਬਰਨਨੰ ਨਾਮ ਅਸ਼ਟਵਿੰਸਤੀ ਅੰਸੂ ॥ ੨੮ ॥

੨੯. [ਮਿਹਰਾ ਤੇ ਕੁਤਬ ਖਾਂ ਬੰਧ]।

ਦੋਹਰਾ ॥ ਬਿਧੀ ਚੰਦ ਸੋਂ ਗੁਰ ਕਹਯੋ 'ਲੇਹੁ ਸਗ ਅਸਵਾਰ। ਪਰਹੁ ਬਰੋਬਰ ਤੇ ਅਬਹਿ, ਲੀਜੈ ਤੁਰਕ ਸੰਘਾਰਿ' ॥ ੧ ॥ ਰਸਾਵਲ ਛੰਦ ॥ ਕਰੋ ਸਾਵਧਾਨਾ। ਸਭੈ ਮੇਲ ਠਾਨਾ। ਇਤੋ ਮਾਂਹਿ ਆਏ[3]।ਮਹਾਂ ਸ਼ੋਰ ਪਾਏ ॥ ੨॥ ਤੁਫੰਗਾਨਿ ਛੋਰੀ[4]। ਚਲੀ ਬੁੰਦ ਗੋਰੀ।ਬਡੋ ਹੈਲ ਘਾਲਾ।ਬਮੋਂ ਪੁੰਜ ਜ਼ਾਲਾ[5] ॥ ੩ ॥ ਮਨ ਮੇਘ ਔਨਾ[6]। ਉਛਾਯੋ ਸੁ ਪੌਨਾ। ਬਰੂਦੈ ਪ੍ਰਕਾਸ਼ੈ। ਛਟਾ ਜੋਸ ਭਾਸੈ ॥ ੪ ॥ ਕੜੱਕਾਰ ਉੱਠੰ। ਮਨੋ ਜ਼ੋਰ ਵੁੱਠੈਂ[7]। ਕ੍ਰਿਖੀ ਖੀਰ ਕੁੱਠੈਂ[8]। ਪਰੇ ਭੂਮ ਲੁੱਠੈਂ[9] ॥੫॥ ਪਰਾ ਮਾਰ ਗੋਰੀ।ਕ ਸੋਂ ਪੁੰਜ ਛਰੀ।ਧਵਾਵੈਂ ਤੁਹੇਗੀ। ਚਲਾਵੈਂ ਤੁਫੰਗੀ ॥ ੬ ॥ ਭਯੋ ਸੂਰ ਮੇਲਾ। ਮਨੋ ਫਾਗ ਖੇਲਾ। ਪਤੰਗੀ[10] ਸੁਰੰਗਾ। ਭਏ ਸ਼ੂਲ ਸੰਗਾ ॥ ੭ ॥ ਪਰੇ ਏਕ ਬਾਰੀ। ਬਕੈਂ ਮਾਰ ਮਾਰੀ। ਹਲਾਹੂਲ ਰਲੇ। ਪਰੀ ਨਾ ਪਿਛੈਲੇ[11] ॥੮॥ਗਰੇ ਬੀਰ ਮਾਨੀ। ਬਡੇ ਸ਼ਸਤ੍ਰ ਪਾਨੀ। ਭਯੋ ਅੰਧਕਾਰਾ। ਵਧਾ ਧੂੰਮ ਧਾਰਾ ॥ ੯ ॥ ਉਡੀ ਧੂਲ ਛਾਈ। ।ਦਨਸ਼ ਛਪਾਈ[12]।ਬਜ ਰਾਗ ਮਾਰੂ[13] ਜੁਝੈ ਜੁਝਾਰੂ[14] ॥੧੦॥ ਦਿਸ਼ਾ ਦੰਨ ਮੂਰੇ। ਰਿਦ ਕ੍ਰੋਧ ਪੂਰੇ। ਕਰੇ ਲਾਲ ਨੈਨਾ। ਬਕੈਂ ਬਕ ਬੈਨਾ ॥ ੧੧ ॥

---

[1]ਵੈਰ ਦਾ। [2]ਇਕ ਤੇ ਲੇਨ ਕਾ। [3]ਆਏ (ਤੁਰਕ)। [4] ਸਥਾਂ ਦੇ)। [5]ਬੜੀ ਅੱਗ ਨਿਕਲੀ ਭਾਵ ਬੰਦੂਕਾਂ ਚਲੀਆਂ। [6]ਮਾਨੋਂ ਆਉਂਦੇ ਦਲਲ ਨੂ। ਜ਼ੋਰ ਨਾਲ ਬਰਖਾ ਦੇ ਵਹੀ ਹੈ। [7]ਚੁਪਮਿਆਂ ਚੁਪ ਏਤੀ ਕੋਹੀ ਗਈ। [8]ਟੁਕੜੇ ਹਨ। [9]ਲਾਲ ਵਰਮ ਦੀ ਲਕੜੀ ਦਾ ਰੰਗ। [10]ਪਿਛੇ (ਨਿਨਾ) ਨ ਪਈ। [11]ਪੁਰਜ ਨੂੰ ਛਪਾ ਲਿਆ। [12]ਪੁਰਜੇ।

'ਗੁਰੂ ਬੀਰ ਗਾਢੇ[1]। ਕਹਾਂ ਆਪ ਠਾਢੇ ? ਚਲੋ ਤਾਂਹਿ ਤੀਰੈ। ਦਿਖੈਂ ਕੌਨ ਧੀਰੈ[2] ॥ ੧੨ ॥ ਗਹੋ ਮੇਲ ਕੈ ਕੈ[3]ਕਿਧੌਂ ਪ੍ਰਾਨ ਘੈ ਕੈ।ਕਰੋ ਜੀਤ ਭਾਰੀ।ਨ ਕੀਜੈ ਅਵਾਰੀ[4] ॥ ੧੩ ॥ ਕਹੈਂ ਸ਼ੱਤ੍ਰੁ ਖੋਟੇ। ਜਬੈ ਲੌਂ ਨ ਹੋਟੇ[5]। ਵਧੇ ਅੱਗੂ ਆਏ। ਤੁਰੰਗੰ ਧਵਾਏ ॥ ੧੪ ॥ ਦੋਹਰਾ ॥ ਮਾਰ ਮਾਰ ।ਇਵ ਕਰਤਿ ਰਿਪੁ ਜਬਿ ਘਾਲਜੋ ਘਮਸਾਨ। ਓਰੜ ਆਏ[6] ਤੁਰਕ ਗਨ, ਸਕਲ ਮੇਲ ਕੋ ਠਾਨਿ ॥ ੧੫ ॥ ਸ੍ਰੈਯਾ ॥ ਸ਼੍ਰੀ ਹਰਿਗੋਵਿੰਦ ਕੇ ਗਨ ਬੀਰ ਸਹਾਰ ਸਕੈ[6] ਨ ਜਬੈ ਰਿਪੁ ਆਏ। ਚੁੰਗ ਕੈ ਬਾਂਧਿ[7]ਨਿਸੰਗ ਗਏ ਵਧਿ ਆਗੇ ਤੁਰੰਗ ਸਮੂਹ ਚਲਾਏ।ਜੌ ਗੁਲਕਾਂ ਛੁਟਿ ਸ਼ੁੰਕਗਈ ਤੁਰਕਾਨਿ ਕੇ ਅੰਗ ਸਭੀਲਗਿ ਜਾਏ। ਕੁਮ ਦੜਾਦੜ ਦੀਖਤਿ ਯੌ ਦਲ, ਬਿੱਛ ਹਲੇ ਫਲ, ਸੂਰ ਗਿਰਾਏ[8]॥੧੬॥ ਤੁਰਨ ਬ੍ਰਿੰਦ ਬਜੁਦ ਕੋ ਡਾਲਤਿ, ਔਚਿ ਨਿਕਾਲਤਿ ਹੈਂ ਗਜ ਸੁੰਡੇ। ਦ੍ਵੈ ਗੁਲਕਾਨਿ ਕੋ ਠੋਕਤਿ ਹੈਂ, ਹਿਤ ਰੋਕਨ ਕੇ ਰਿਸ ਮੈਂ ਉਰ ਪੂਰੇ। ਹਾਥ ਰਵਾਂ ਕਰਿ[9] ਛੋਰਤਿ ਸੰਮੁਖ ਮਾਰਤਿ ਗੋਰਤਿ ਨੈਰ ਕਿ ਦੂਰੇ।ਭੇਗ ਕੋ ਖਾਇ ਮਲੰਗ ਪਰੇ ਜਨੁ ਯੌ ਰਣ ਖੇਤ ਪਰੇ ਭਟ ਰੂਰੇ ॥ ੧੭ ॥ ਜੌ ਮਰਿਗੇ ਸੁ ਪਰੇ ਧਰ ਪੈ ਭਟ ਜੀਵਤਿ ਆਨਿ ਮਿਲੇ ਇਕ ਬਾਰੀ। ਦੋਨਹੁੰ ਬੀਰ ਲਏ ਦਲ ਕੋ 'ਅਮਿਯਾਂ, ਮਿਹਰਾ' ਹੱਥਯਾਰਨਿ ਧਾਰੀ। ਛੋਰਿ ਦਈ ਇਕਬਾਰ ਤੁਰੰਗਨਿ ਫੇਰ ਨਿਕਾਰਿ ਜੁਟੇ ਤਰਵਾਰੀ। ਯੌਂ ਚਮਕੀ, ਜਨੁ ਬ੍ਰਿੰਦ ਛਟਾ ਘਨ ਮੈਂ ਦਮਕੈ, ਬਹਿਰੈਂ ਕਰਿ ਸਾਰੀ[10] ॥੧੮॥ ਕਾਟਤਿ ਆਪਸ ਮੈਂ ਭਟ ਅੰਗ ਨਿਸੰਗ ਭਏ ਮਨ ਜੰਗ ਮਝਾਰੀ।ਮੋਛਨਿਕੋ,ਕਟਿ ਕੋ ਕਟ ਦੇਤਿ[11], ਕਿਨੂ ਅਸਿ ਤੁੰਡ ਕਿ ਮੁੰਡ ਪੈ ਝਾਰੀ[12]।ਹਾਥ ਕਟੇ,ਕਿਹ ਗ੍ਰੀਵ ਕਟੀ ਕਿਸ ਜਾਂਘ ਕਟੀ, ਬਡ ਤੂਰਨ ਧਾਰੀ। ਰੰਗ ਲਈ ਅਸਿ ਸ਼ੋਨਤ ਸੋਂ, ਮ੍ਰਿਤੁ ਚਾਖਤਿ ਪਾਨ ਜਨੋਂ ਜੋਭ ਨਿਕਾਰੀ[13] ॥ ੧੯ ॥ ਮਾਨਹੁ ਬਨਾਹ ਸਮਾਜ ਬਨਜੋ ਜਨ ਪ੍ਰੀਤਿ ਕਰੋ ਜੁਗ ਓਰ ਢਰੋ।ਸੂਰਨਿ ਕੇ ਪਿਖਿ ਨੂਰਨਿ ਕੋ ਕਰਿ

[1]ਗੁਰੂ ਬੜਾ ਸੂਰਮਾ ਹੈ। [2]ਵੇਖੀਏ ਕੈਸਾ ਧੀਰਜਵਾਨ ਹੈ। [3]ਕੱਠੇ ਹੋਕੇ। [4]ਜਦ ਤਕ (ਅੱਗੋਂ) ਨਾ ਮੋੜੇ। [5]ਟੁੱਟਕੇ ਆਏ। [6]ਭਾਵ, ਦੁਸ਼ਮਨ ਦਾ ਅੱਗੇ ਵਧੀ ਆਉਣਾ, ਇਹ ਕੱਲ ਨ ਸਹਾਰ ਸਕੇ। [7]ਹੁਮਲ ਦੇਨ ਕੇ। [8]ਵ੍ਰਿੱਛ ਦੇ ਹਿਲਾਇਆਂ ਜਿਵੇਂ ਫਲ ਡਿੱਗਦੇ ਹਨ ਤਿਉਂ ਸੂਰਮੇ ਗਿਰਾਏ। [9]ਹੱਥ ਨੂੰ ਰਵਾਂ ਕਰਕੇ, ਭਾਵ ਦੇ, ਸ਼ਿਸ਼ਤ ਦੇਨ ਕੇ। [10](ਇਉਂ) ਦੱਸਾਂ ਵਿਚ ਸਾਰਿਆਂ ਦੇ (ਤਲਵਾਰਾਂ) ਲਿਸ਼ਕ ਰਹੀਆਂ ਹਨ। [11]ਕੋਈ ਮੋਢਿਆਂ ਨੂੰ ਕੋਈ ਲੱਕ ਨੂੰ ਕੱਟ ਦਿੰਦਾ ਹੈ। [12]ਕਿਸੇ ਨੇ ਤਲਵਾਰ (ਕਿਸੇ ਵੈਰੀ ਦੇ) ਮੂੰਹ ਤੇ ਅਥਵਾ ਸਿਰ ਤੇ ਝਾੜ ਦਿਤੀ। [13]ਮੌਤ ਨੇ (ਮਾਨੋਂ) ਪਾਨ ਚਬਦਿਆਂ ਜੀਭ ਕੱਢੀ ਹੈ।

ਤੂਰਨ ਹੂਰਨਿ ਆਨਿ ਥਰੋ। ਬਾਦਤਿ ਬਾਜਤਿ'ਮਾਰ' ਉਚਾਰਤਿ, ਗਾਵਤਿ ਗੀਤ ਜੁ ਮੋਦ ਭਰੋ।ਹੋਤਿ ਮਹਾਂ ਉਤਸਾਹੁ ਮਿਲੇ ਪਟ ਰੰਗਤਿ ਰੰਗ ਸੁਰੰਗ ਖਰੇ[1]॥੨੦॥ਤੁਰਕਾਨਿ ਸਮੂਹ ਜਿ ਆਨਿ ਪਰੇ ਤਿਨ ਬੀਚ ਘਿਰਨੋ ਮਿਹਰਾ ਅਰਿ ਕੈ। ਚਖ ਲਾਲ ਕਰੈ ਮੁਖ ਓਠਨਿ ਚਾਬਤਿ ਭੌਂਹ ਚਢੀ ਅਰਿ ਸੋਂ ਲਰਿ ਕੈ। ਕਰ ਫੇਰਤਿ ਧੋਪ[2] ਚਹੂੰ ਦਿਸ਼ਿ ਮੈਂ, ਭਟ ਢੂਕਤਿ ਨੇਰ ਗਿਰੈਂ ਮਰਿ ਕੈ। ਹਯ ਘਾਤ ਭਯੋ ਤਬਿ, ਪਾਇਨ ਸੋਂ ਉਛਲੰਤਿ ਪ੍ਰਹਾਰਤਿ ਸੋ ਫਿਰਿਕੈ ॥ ੨੧ ॥ ਮਾਰਿ ਸਮ੍ਹਹਨਿ ਸ਼ੱਤ੍ਰੁਨਿ ਕੋ, ਸਹਿ ਘਾਵ ਅਨੇਕ ਭਯੋ ਛਕਰੋ[3]।ਭੂਮਿ ਪਰਸੈ,ਨ ਤਊਰਣ ਛੋਰੰਤਿ,ਅੰਗਨ ਸੋਂ ਉਛਰੈ ਅਕਰੋ[4]।ਹੋਰਿ ਤਬੈ ਅਮਿਯਾਂ ਮਨ ਕ੍ਰੋਧਤਿ ਪੁੰਜ ਰਿਪੂ ਸਮ੍ਖੈ ਟਕਰੋ[5]। ਘਾਲਤਿ ਛਾ ਘਮਸਾਨ ਘਨੋ ਕਰਿ ਸੰਘਰ ਘੋਰ ਅਸੀ[6]ਪਕਰੋ॥੨੨॥ਆਨਿਪਰੇਤੁਰਕਾਨਿ ਬਲੀ ਤਿਨ ਹਾਨਤਿ ਘਾਵ, ਘਨੇ ਘਰ ਘਾਲਤਿ[7]। ਫੇਰ ਤੁਰੰਗ ਨਚਾਵਤਿ ਘਾਵਤਿ, ਆਪਨਿ ਦੇਹੁ ਅਛੇਹਨਿ ਝਾਲਤਿ[8]। ਅੰਗ ਭਛਾਮੁਛ ਤੂਰਨਤਾ ਕਰਿ ਆਇ ਅਰੇ ਰਿਪੁ ਕਾਟਤਿ ਭਾਲਤਿ। ਹੋਤਿ ਸ਼ਹੀਦ ਭਯੋ ਰਣ ਮੈਂ, ਰਿਝ ਦੇਵ.ਬਧੂ ਤਿਹ ਜੁੱਧ ਨਿਹਾਲਤਿ ॥ ੨੩ ॥ਦੋਹਰਾ॥ ਕੁਛ ਦਲ ਸੋਂ ਦੁ ਦਲਪਤੀ ਜੂਝੇ ਜੰਗ ਮਝਾਰ। ਸਨਮੁਖ ਜੋ ਤੁਰਕਾਨਿ ਕੋ ਤਰਵਾਰਨਿ ਸੋਂ ਮਾਰ ॥ ੨੪ ॥ ਸ੍ਰੈਯਾ ॥ ਸ਼੍ਰੀ ਹਰਿਗੋਵਿੰਦ ਬੀਰ ਬਹਾਦੁਰ ਯੌਂ ਘਮਸਾਨ ਘਨੋ ਜਬਿ ਹੇਰੋ। ਤੀਰ ਨਿਕਾਰਤਿ ਚਾਂਪ ਮੈਂ ਧਾਰਤਿ ਤਾਨ ਪ੍ਰਹਾਰਤਿ ਹੈਂ ਤਿਸ ਬੇਰੋ। ਬ੍ਰਿੰਦ ਜਹਾਂ ਰਿਪੁ ਮਾਰਤਿ ਹੈਂ ਤਹਿਂ ਬੀਧਤਿ ਜਾਤਿ ਹੈਂ ਘੋਰ ਘਨੇਰੋ। ਬ੍ਰਿੰਦ ਤੁਰੰਗਨਿ ਕੈ ਭਟ ਅੰਗਨਿ ਪਾਰ ਪਰੇ ਅਵਲੀ ਪਰ ਗੇਰੋ॥ ੨੫ ॥ ਏਕ ਪ੍ਰਹਾਰ[9] ਅਨੇਕ ਸੰਘਾਰਤਿ ਯੌਂ ਸਰ ਮਾਰਤਿ ਸ਼ੱਤ੍ਰੁ ਨਿਬੇਰੋ। ਸੂਰਨਿ ਕੋ ਅਰੁ ਘੋਰਨਿ ਕੋ ਲਗਿ ਘਾਵ ਮਰੇ ਜੁ ਲਗੇ ਤਿਨ ਫੇਰੋ[10]।ਏਕ ਕਰਾਹਤਿ ਚਾਹਤਿ ਹੈਂ ਜਲ ਏਕ ਦਲੇ ਹਯ ਪਾਇਨ ਕੇਰੋ। ਔਂਧੇ ਪਰੇ, ਇਕ ਦਾਬੇ ਭਰੇ, ਇਕ ਹਾਂਕ ਹਕਾਰਤਿ ਦੀਰਘ ਟੇਰੋ[11]॥੨੬॥ਯੌਂ ਖਪਰੇ ਗੁਰ ਕੇਰ ਚਲੇ, ਭਟ ਮਾਰਿ ਕੈ ਪਾਰ ਪਰੇ ਗਨ ਤੇ। ਸ਼੍ਰੀ ਕਰਤਾਰ ਪੁਰੇ

[1](ਲਹੂ ਦੇ) ਰੰਗ ਨਾਲ ਰੰਗੇ ਦੇਏ ਚੰਗੇ ਰੰਗ ਦੇ ਹੋ ਗਏ। [2]ਤਲਵਾਰ [ਸੰਃ, ਧ੍ਰਕ੍ਵਾ]। [3]ਟੋਏ ਟੋਏ ਹੋ ਗਿਆ। [4]ਆਕੜ ਕੇ। [5]ਜਾ ਟੱਕਰਿਆ। [6]ਤਲਵਾਰ। [7]ਕਈ ਘਰ ਨਾਸ਼ ਕਰਦਾ ਹੈ, ਭਾਵ ਸੂਰਮਿਆਂ ਨੂੰ ਮਾਰਦਾ ਹੈ, ਜਿਨ੍ਹਾਂ ਦੇ ਮਰਨ ਨਾਲ ਘਰਾਣੇ ਉਜੜਦੇ ਹਨ। [8]ਆਪਣੀ ਦੇਹ ਤੇ ਲਗਾਤਾਰ (ਸ਼ਸਤ੍ਰ) ਝੱਲਦਾ ਹੈ। [9]ਇਕ ਨੂੰ ਮਾਰ ਕੇ। [10]ਢੇਰ ਲਗ ਗਏ। [11]ਹਾਕਾਂ ਮਾਰਦੇ ਹਨ ਉੱਚੀ ਉੱਚੀ ਬੋਲਕੇ।

ਢਿਗ ਕੋ ਨਹਿੰ ਆਵਨ ਦੀਨਿ ਰਿਸੇ ਮਨ ਤੇ। ਰੋਕ ਲਿਏ ਜਿਮ ਹੋਤਿ ਨਦੀ ਵਧ, ਸੈਲ ਅਰੈ,ਠਹਿਰੈ ਤਿਨ ਤੇ। ਘਾਵ ਲਗੇ ਗਿਰਤੇ ਪਰਤੇ,ਉਰ ਤੇ ਧ੍ਰਿਤ ਕੌ ਹਰਤੇ ਤਨ ਤੇ॥੨੭॥ਖਾਂ ਕੁਤਬੇ ਤਬਿ ਕ੍ਰੋਧ ਕਰਸੋ ਪਿਖਿ ਪ੍ਰੇਰ ਤੁਰੰਗ ਭਯੋ ਸਮੁਹਾਈ। ਸ਼੍ਰੀ ਗੁਰ ਹੈਂ ਜਿਸ ਥਾਂਨ ਥਿਰੇ, ਬਹੁ ਬਾਨ ਪ੍ਰਹਾਰਤਿ ਸੂਰਨਿ ਘਾਈ।ਆਨ ਮਰਸੋਲਲਕਾਰ ਪਰਸੋਉਚਰਸੋ'ਅਬਿਠਾਂਢ ਰਹੋ ਅਗੁਵਾਈ'। ਯੌਂ ਕਹਿ ਤੀਰ ਨਿਕਾਰਤਿ ਬੀਰ ਅਧੀਰਜ ਚਾਂਪ ਕੋ ਐਂਚਿ ਚਲਾਈ ॥ ੨੮ ॥ ਤਾਂਹਿ ਬਚਾਇ ਗੁਰੂ ਕਰਿ ਝੂਰਨ ਤੀਰ ਨਿਖਗ ਤੇ ਭੀਮ ਨਿਕਾਰਾ। ਜਸੋਂ ਹਯ ਪ੍ਰੇਰਤਿ ਅੱਗ੍ਰ ਕੁਦਾਵਤਿ ਸੈਂਧ ਝੁਦੰਡ ਮੈਂ ਐਂਚਤਿ ਮਾਰਾ[1]। ਲਾਗਿ ਗਯੋ ਉਰ ਮੈਂ ਪ੍ਰਵਿਸ਼ਸੋ, ਬਰਮੀ ਜਿਮ ਮਾਰ[2] ਬਰਸੋ, ਤਿਮ ਮਾਰਾ[3]। ਬੇਗ ਤੇ ਬੀਧਿ ਤੁਰੰਗਮ ਕੋ ਤਤਕਾਲ ਪਿਛਾਰੀ ਦਿਸ਼ਾ ਪਰਿ ਪਾਰਾ[4] ॥੨੯॥ ਜਸੋਂ, ਜਲ ਬੇਗ ਤੇ ਕੂਲ ਗਿਰੈ, ਤਿਮ ਬਾਜ ਪਰਸੋ[5], ਕੁਤਬੇ ਤਬਿ ਛੋਰਾ।ਸੰਮੁਖ ਸ਼੍ਰੀ ਹਰਿਗੋਵਿੰਦ ਕੇ ਤਬਿ ਧਾਇ ਪਰਸੋ ਗਹਿ ਕੈ ਖਗ ਘੋਰਾ। ਆਨਿ ਪ੍ਰਹਾਰ ਕਰਸੋ ਹਯ ਕੇ ਮੁਖ ਲੀਨਿ ਬਚਾਇ ਲਗਸੋ ਕੁਛ ਥੋਰਾ। ਆਪ ਗੁਰੂ ਤਬਿ ਐਂਚਿ ਕੇ ਮਜਾਨ ਤੇ ਬੇਗ ਸਮੇਤ ਚਲਾਇ ਸੁ ਜ਼ੋਰਾ ॥੩੦॥ ਘਾਵ ਕੇ ਦਾਵ ਬਚਾਵਨ ਕਾਰਨ ਕੀਨਿ ਅਨੇਕ ਪੈ ਨਾਂਹਿ ਬਚਸੋ[6]।ਗ੍ਰੀਵ ਪੈ ਲਾਗ ਗਯੋ ਖਗ ਭੀਖਨ,ਭੀਖਨ ਧਾਰਬਿ ਸਾਲ, ਤਚਸੋ[7]।ਦੂਰ ਕਰਸੋ ਸਿਰ ਕੋ ਤਤਕਾਲ, ਰਹਸੋ ਧਰ ਪੈ ਧਰ ਭੀਖ ਨ ਚਸੋ[8]। ਫੇਰ ਗਿਰਸੋ ਕਟਿ ਜਸੋਂ ਕਦਲੀ[10],ਬਰਿ ਸ਼ੋਣਤ ਧੁਲਕੇ ਸੰਗ ਰਚਸੋ॥੩੧॥ ਖਾਂ ਕੁਤਬਾ ਜਬਿ ਮਾਰਿ ਲਯੋ ਤਿਸ ਤੀਰ ਕੇ ਬੀਰ ਪਰੇ ਅਰਿਰਾਈ। ਬ੍ਰਿੰਦ ਬਿਲੋਕਿ ਤਬੈ ਬਿਧੀਆ ਭਟ ਸੰਗ ਲਿਏ ਬਹੁ ਮਾਰ ਮਚਾਈ। ਪਾਵਕ ਮਾਂਹਿ ਪਤੰਗ ਪਰੈਂ ਜਿਮ, ਧਾਵਤਿ ਆਨਿ ਪਰੇ ਸਮੁਦਾਈ। ਤੀਰ ਤੁਫੰਗਨਿ ਤੋਮਰ ਤੇ ਤਰਵਾਰਨਿ ਤੇ ਖਰਸਾਂਗ ਧਸਾਈ॥੩੨॥ਲਤਿਹੇਲ,

[1]ਧਨੁਖ ਵਿਚ ਜੋੜ ਕੇ ਖਿੱਚ ਕੇ ਮਾਰਿਆ ਕਿ। [2](ਘੋੜੇ ਦੀ)ਛਾਤੀ ਵਿਚ। [3]ਮੱਧ। [ਫ਼ਾ:,ਮਾਰ]। [4]ਘੋੜਾ ਮਾਰਿਆ। [5]ਪਾਰ ਪੈ ਗਿਆ। [6]ਤਿਵੇਂ ਘੋੜਾ ਡਿਗ ਪਿਆ। [7]ਭਾਵ ਕੁਤਬਦੀਨ ਨਾ ਬਚਿਆ। [8]ਤਿੱਖੀ ਤਲਵਾਰ ਗਿਚੀ ਤੇ ਲਗ ਗਈ, ਬਹੁਤ ਤਿੱਖੀ ਧਾਰ ਨਾਲ ਕੱਟ ਦਿਤਾ। [ਸੰ:, ਤਕ=ਦੇਣਾ ਕਰਨਾ। ਹਿੰਦੀ, ਤਚਣਾ=ਤਪਨਾ। ਪੰਜਾ:, ਤੱਛਣਾ=ਕੱਟਣਾ]। [9]ਧੜ ਧਰਤੀ ਤੇ ਨੱਚਦਾ ਰਹਿ ਗਿਆ। (ਜਦ ਸਰੀਰ ਵਿਚ ਜੋਸ਼ ਅਤੀਤ ਹੋਵੇ ਤਾਂ ਸਿਰ ਕੱਟਣੇ ਪਰ ਧੜ ਇਕ ਦਮ ਨਹੀਂ ਡਿਗਦਾ, ਪਰ ਦੋ ਚਾਰ ਕਦਮ ਉਸੇ ਜੋਸ਼ ਵਿਚ ਨੱਚਣ ਵਾਂਙੂ ਝੂੰਪ ਝੂੰਪ ਕੇ ਡਿਗਦਾ ਹੈ)। [10]ਕਦੇ ਦੇ ਕੇਲੇ ਵਾਂਙੂ (ਧੌਂ ਕਰਕੇ)।

ਧਕੇਲਤਿ ਪੇਲ, ਮਨੋ ਮਿਲਿ ਖੇਲਤਿ ਬਾਲਕ ਬ੍ਰਿੰਦਾ। ਚੀਰ ਸਰੀਰ ਲਹੂ ਸੰਗ ਭੀਜਤਿ ਲੈ ਕਰਿ ਆਧਧ ਸ਼ੱਤ੍ਰੁ ਨਿਕੰਦਾ।ਜੇਬੁਕ, ਜੋਗਨਿ, ਬਾਇਸ ਕੂਕਰ ਭਾ ਮਨਿ ਭਾਇ ਬਿਲੰਦ ਅੱਨੰਦਾ[1]। ਆਮਿਖ ਖਾਇ ਅਘਾਇ ਰਹੈ ਗਨ ਸ਼ੋਣਤ ਪੀਵਤਿ ਹੋਤਿ ਸੁਛੰਦਾ ॥੩੩॥ਕੋ ਲਗਿ ਮੈਂ ਬਰਨੌਂ ਬਹੁ ਭਾਂਤਿਨਿ ਜਸੌਂ ਤਰਕਾਨਿ ਕੋ ਮਾਰਿ ਨਿਬੇਰਾਭ੍ਰਮ ਦੜਾਦੜ ਬੀਰ ਗਿਰੈਂ, ਭਜਿ ਪ੍ਰਾਨ ਪਰੈਂ ਨ ਉਠੈਂ ਗਨ ਫੇਰਾ। ਦਾਰੁਨ ਥਾਨ ਭਯੋ ਚਹੁੰ ਓਰਨ, ਹੋਰਤਿ ਭੀਰ ਕੋ ਤ੍ਰਾਸ ਘਨੇਰਾਛੰਡਨਿ ਤੁੰਡਨਿ[2] ਮੁੰਡਨਿ ਕੌ,ਭਟ ਝੁੰਡਨਿ ਰੁੰਡਨ ਕਾਟਿ* ਸੁ ਗੇਰਾ ॥ ੩੪ ॥ ਦੋਹਰਾ ॥ ਮਰੈ ਗੁਰੂ ਕੇ ਭਟ ਘਨੇ, ਹਨੇ ਤੁਰਕ ਸਮੁਦਾਇ। ਅਵਨੀ ਲਗੇ ਅੰਬਾਰ ਬਹੁ ਹੇਰਤਿ ਹੀ ਹਹਿਰਾਇ[3] ॥ ੩੫॥ ਕਾਲੇਖਾਂ ਕੁਛ ਭਟਨਿ ਸੋਂ ਰਹਜੋ ਸ਼ੇਸ਼ ਤਿਸ ਬਾਰ। ਜੀਤ ਆਸ ਕੋ ਛੋਰਿ ਕੈ ਮਾਰਨ ਮਰਨੋ ਧਾਰਿ ॥੩੬॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ੍ਟਮ ਕਾਸੇ 'ਭੂਤਖਾਨ ਬਾਂ' ਪ੍ਰਾਂਤ ਬਰਨਨੰ ਨਾਮ ਉਨਤ੍ਰਿੰਸਤੀ ਅੰਸੂ ॥ ੩੯ ॥

੩੦. [ਜੰਗ- ਜਾਰੀ]।

ਦੋਹਰਾ ॥ ਸੂਰ ਹਜ਼ਾਰਨ ਬਚੇ ਜਬਿ ਕਾਲੇਖਾਂ ਬਿਚਾਰਿ।–ਲਰੌਂ ਆਪ ਗੁਰੁ ਸੰਗ ਮੈਂ ਮਰੌਂ ਕਿ ਲੈਹੌਂ ਮਾਰਿ–॥ ੧ ॥ ਭ੍ਰੰਗ ਪ੍ਰਯਾਤ ਛੰਦ॥ ਬਚੇ ਬੀਰ ਜੋਤੇ ਭਏ ਏਕ ਥਾਈਂ। ਰਿਦੇ ਧੀਰ ਖੋਈ ਪਿਖੇ ਤੇ ਲਰਾਈ। ਨਹੀਂ ਦੇਰ ਲਾਗੀ ਦਿਤੀ ਸੈਨ ਜਬੈ। ਹਨੀ ਆਨਿ ਕੌਨੈ ਨਹੀਂ ਜਾਇ ਬੂਝੀ[4] ॥ ੨॥ ਉਡੈਂ ਗ੍ਰਿੱਧ ਬ੍ਰਿੰਦ, ਰਹੈ ਚੀਕ ਬੋਕੈ। ਭਖੈਂ ਮਾਸ ਗੋਮਾਧ ਦੇਖੇ ਅਤੀਕੈਂ[5]। ਸ਼ਿਵਾ ਉਚ ਟੋਰੈਂ : ਮਿਲੈਂ ਸ਼ਾਨ ਭੌਂਕੈਂ। ਕਿਤੇ ਘਾਇ ਖਾਏ ਮੁਨੈਂ ਨਾਦ, ਚੌਂਕੈਂ[6] ॥੩॥ ਮੁਖੰਭੋ ਮਲੀਨੰ ਨਹੀਂ ਜੋਗ ਚਾਹੈਂ[7]।–ਲਰੈ ਜੋ ਅਬੈ ਜੀਵਤੋ ਕੌਨ ਜਾਹੈ–। ਤਊ ਖਾਨ ਕਾਲੇ ਦਿਸ਼ਾ ਕੋ ਬਿਲੋਕੈਂ।ਲਰੈ ਨਾਂਹਿ ਕੈਸੇ,ਕਹੋ ਕੌਨ ਰੋਕੈਂ[8]॥੪॥ਗੁਰੂ ਬੀਰ ਜੋਤੇ ਬਚੇ ਪ੍ਰਾਨ ਸੰਗਾ। ਕਹੈਂ ਉਤਸਾਹੈ ਸੁ ਹ੍ਵੈ ਕੈ ਨਿਸੰਗਾ।ਕਹੈਂ ਉਚ ਟੋਰੈਂ 'ਹਨੇ ਸ਼ੱਤ੍ਰੁ ਸਾਰੇ'। ਬਜੈਂ ਜੀਤ ਲੈਕੈ ਗੁਰੂ ਕੇ

---

[1]ਮਨ ਭਾਂਵਦੀ ਗਲਰੋਣ ਕਰਕੇ ਬੜੇ ਅਨੰਦ ਹੋ ਰਹੇ ਹਨ। [2]ਤੋੜਕੇ ਮੁੰਹ [3]ਦਹਿਲ ਜਾਂਦਾ ਹੈ ਦਿਲ। [4]ਕਿਸ ਨੇ ਆਕੇ ਮਾਰ ਦਿਤੀ ਹੈ ਸਮਝ ਨਹੀਂ ਆਉਂਦੀ। [5]ਵੈਲਰੇ ਹਨ। [6]ਜਿਨ੍ਹਾਂ ਨੂੰ ਵੇਖਕੇ ਡਰ ਆਉਂਦਾ ਹੈ। [7]ਕਿਤਨੇ ਜ਼ਖਮ ਖਾਧੇ ਹੋਏ (ਪਏ ਹਨ ਤੇ ਚਿੰਦੜੀਆਂ ਕੁਤਿਆਂ ਦੀ) ਆਵਾਜ਼ ਸੁਣਕੇ ਭੂੰਕਦੇ ਹਨ। (ਅ) ਕਿਤਨੇ (ਮੁਰਦੇ ਜੋ ਕੁਛ) ਜ਼ਖਮੀ ਹਨ ਉਹ ਅਵਾਜ਼ਾਂ ਸੁਣ ਕੇ ਭੂੰਕ ਰਹੇ ਹਨ, ਉਨ੍ਹਾਂ ਦੇ..... [8]ਮੁੰਹ ਮੈਲੇ ਹਨ ਤੇ ਲੜਨਾ ਨਹੀਂ ਚਾਹੁੰਦੇ। [9]ਕਹੋ ਕੌਣ ਰੋਕੇ (ਕਾਲੇ ਖਾਂ ਨੂੰ) ਕਿ ਤੁਸ ਕਿਸੇ ਤਰ੍ਹਾਂ ਲੜੋ ਨਾ। *ਪਾ:–ਚੋਭ।

ਨਗਾਰੇ ॥੫॥ 'ਮਹਾਂ ਮੂਢ ਸ਼ਾਹੁ, ਪਠੈ ਸੈਨ ਜੋਊ। ਜਰੀਓਸ਼ ਸੰਗੀ ਚਹੈ ਪੁਤ ਹੋਊ। ਜਿਨੂੰ ਦੇ ਅਗਾਰੀ ਏਨੈਂ ਹਾਥ ਜੋਰੇ। ਤਿਨੂੰ ਸਾਥ ਲੈਹਾ ਛਰੈ ਧਾਰਿ ਜ਼ੋਰੇ ॥੬॥ ਚਮੂੰ ਇੰਦ ਹੈਕੀ ਦਈ ਬਾਰ ਮਾਰੀ। ਤਊ ਮੂਢ ਨਾਹੀਂ ਕਰਨੋ ਭਾਉ ਭਾਵੀ'। ਕਹੈਂ ਅਪੁ ਹੀਂ ਈਦ ਬੈਕੇ ਦੁਝਾਰੈ। ਤਫੇਗਾਨਿ ਤੀਰਾਨਿ ਕੋ ਹਾਥ ਧਾਰੈ ॥ ੭ ॥ ਏ ਦੈ ਖਾਨ ਕਾਲੇ ਕਰਨੋ ਚੀਜ ਗਾਢਾ। –ਗੁਰੂ ਸਾਥ ਜੂਝੈਂ–ਰਿਦੈ ਚਾਵ ਬਾਢਾ।–ਅਬੈ ਜੰਗ ਤੁਮਾਗੋਂ ਚਲੈਂ ਮੈਂ ਪਲਾਈ। ਨਹੀਂ ਬਾਤ ਆਛੀ, ਜਹੈਂ ਹੋਨ ਥਾਂਈਂ ॥ ੮ ॥ ਲਜੈ ਬੀਸ ਖਾਨਾਂਨਿ ਨਿੰਦਾ ਉਚਾਰੈਂ[1]। ਮਰੈਂ ਹੋਇ ਗੀਦੀ, ਸਭੈ ਹੀ ਧਿਕਾਰੈਂ। ਜਸੈ ਹੀਨ ਹੈ ਕੈ ਮੁਖੈਂ ਹੀਨ ਜੀਵੈਂ। ਪਰੈਂ ਦੋਜ਼ਕੈ ਮੈਂ ਜਬੈ ਮ੍ਰਿਤੁ ਥੀਵੈਂ ॥ ੯ ॥ ਸਦਾ ਕੌਨ ਜੀਵੈ, ਮਰੈ ਬੇਸ ਬੀਤੇ। ਭਲੇ ਜੀਵ ਸੋਈ ਜਸੈ ਜਾਂਹਿ ਲੀਤੇ–। ਇਸੀ ਭਾਂਤਿ ਭੂਰੀ ਰਿਦੈ ਚੀਂਤ ਕੈ ਕੈ। ਭਯੋ ਸਾਖੀ ਸੂਰਤਾ ਚੀਤ ਲੈ ਕੈ ॥੧੦॥ ਜਿਤੈ ਬੀਰ ਬਾਚੇ ਸਮੀਪੰ ਹਕਾਰੇ। ਬਡੀ ਧੀਰ ਦੈ ਕੈ ਲਏ ਸੰਗ ਸਾਰੇ। 'ਗੁਰੂ ਕੋ ਗਹੋ ਬਿੰਦ ਹੈ ਕੈ ਨਜੀਕੰ। ਜਹੋਂ ਜੋ ਨ ਜਾਈ ਹਤੋ ਤੋਂ ਭਿ ਨੀਕੰ[2] ॥ ੧੧ ॥ ਇਹੀ ਕਾਜ ਪੂਰੋ ਤਬੈ ਹੋਇ ਜਾਵੈ। ਚਲੈਂ ਸ਼ਾਹੁ ਕੇ ਤੀਰ, ਸਾਰੀ ਸੁਨਾਵੈਂ। ਲਹੈਂ ਮੌਜ ਭਾਰੀ ਧਨੰ,ਚੀਰ,ਘੋੜੇ। ਗਜੰ, ਪਾਲਕੀ ਆਦਿ ਸ਼ੋਭਾ ਨ ਥੋਰੇ ॥ ੧੨ ॥ ਸੁਖੰ ਭੋਗਿ ਸਾਰੇ ਘਰੋ ਫੇਰਿ ਫੇਰੀ। ਕਰੋ ਕਾਜ ਕੋ ਓਜ ਤੇ ਏਕ ਬੇਰੀ।ਪੁਨੰ ਬੈਸ ਸਾਰੀ ਜਸੰ ਭੂਰ ਪਾਵੋ। ਸ਼ਰਾਬਾਨਿ ਪੀਵੋ ਕਬਾਬਾਨਿ ਖਾਵੋ[3]' ॥ ੧੩ ॥ ਇਮੰ ਭਾਖਿਕੈ ਸੰਗ ਲੀਨੇ ਜੁਝਾਰੇ। ਨਵਾਲਾਨਿ ਪਤ੍ਰਾਲਾਨਿ ਮੇਲੀ ਉਦਾਰੇ[4]। ਸਵਾਧਾਨ ਹੈ ਕੈ ਕਰੈਂ ਸ਼ਸਤ੍ਰ ਤਯਾਰੀ। ਤੁਫੰਗਾਨਿ ਤੀਰਾਨਿ ਸਾਂਗੋਂ ਸੰਭਾਲੀ ॥ ੧੪॥ ਲਏ ਦੀਹ ਨੇਜੇ, ਕਰਾਚੋਲ[5],ਭਾਲੇ। ਬਿਸਾਲੇ ਜੁ ਢਾਲੇ ਉਛਾਲੇ ਉਤਾਲੇ।ਕਸੈਂ ਦੋਇ ਗੋਰੀ, ਪਲੀਤਾ ਮਿਲਾਵੈਂ। ਧਰੈਂ ਮੋੜਿ ਤੋੜਾ ਕਲਾ ਪੈ ਟਿਕਾਵੈਂ ॥ ੧੫ ॥ ਲਏ ਦਾਨ ਪੈਨੇ[6] ਜਿਨੋ ਚਾਂਪ ਧਾਰੇ। ਹਯੰ ਪੂੰਰਿ ਕੈ ਧਾਇ ਚਾਲੇ ਅਗਾਰੇ। ਹਲਾਹੂਲ ਹੋਈ ਪਰਨੋ ਰੌਰ ਭਾਰੋ। ਗੁਰੂ ਬੀਰ ਬੰਕੇ ਖਰੇ, ਧੀਰ ਧਾਰੋ ॥ ੧੬ ॥ ਗੁਰੂ ਓਜ ਕੇ ਆਸਰੇ ਮੋਦ ਧਾਰੇ। ਕਹੈਂ[7] 'ਆਇਂ ਆਛੋ ਤਬੈ ਲੇਹਿ

[1](ਮੈਨੂੰ) ਸ਼ਰਮਿੰਦਾ ਕਰੇਗਾ ਪਠਾਣਾਂ ਦਾ ਵੰਸ਼ ਤੇ (ਮੇਰੀ) ਨਿੰਦਾ ਕਰਨਗੇ। [2]ਤਾਂ ਭੀ ਵਧੀਆ (ਗਲ) ਹੈ। [3]ਸ਼ਰਾਬਾਂ ਪੀਓ ਤੇ ਕਬਾਬਾਂ ਨੂੰ ਖਾਓ। [4]ਪਿਆਲੇ ਤੇ ਨਵਾਲੇ ਦੇ (ਇਕੱਠੇ ਮਿਲ ਕੇ ਸ਼ਰਾਬ ਪੀਣ ਦੇ) ਬੜੇ ਮੇਲੀ। [5]ਤਲਵਾਰਾਂ। [6]ਟਿੱਕੇ। [7](ਗੁਰੂ ਕੇ ਸੂਰਮੇ) ਕਹਿੰਦੇ ਹਨ।

ਮਾਰੈ[1]। ਤੁਫੈਗਾਨ ਬਾਰੂਦ ਗੋਰੀ ਮਿਲਾਏ। ਧਨੁਬਾਨ ਕੋ ਸੰਧਿ[2] ਚਾਹੈਂ ਚਲਾਏ ॥੧੭॥'ਜਬੈ ਨੇਰ ਢੂਕੋ ਮਿਲੈਂ ਤੁਝ ਦੈਨਾ। ਤਬੈ ਏਕ ਬਾਰੀ ਹਨੌ ਜੌਨ. ਕੋਨਾ। ਦੜਾਦਾੜ ਗੋਰੋ ਕ੍ਰਿਪਾਨੈ ਸੰਭਾਰੋ। ਤਛਾਮੁੱਛ ਕਾਟੋ ਜਥਾ ਕਾਠ ਆਰੋ[3]' ॥੧੯॥ ਫਿਰੈਂ ਦੇਤਿ ਬਾਰਦ ਰੋਰੀ ਖਤੈਗਾ! ਦਏ ਦੀਹ ਨੈਜ਼ੇ 'ਹਨੌ ਸ਼ੱਤ੍ਰੁ ਅੰਗਾ'। ਗੁਰੂ ਬੀਚ ਠਾਢੇ ਬਿਧੀਚੰਦ ਭੀਰੈ[4]। ਖਰੇ ਬਿੱਪ੍ਰ ਜਾਤੀ ਧਨੁ ਸੰਧਿ ਤੀਰੈ ॥ ੧੯ ॥ ਕਰੈ ਨੈਨ ਸੋਹੈਂ, ਪਿਖੈਂ ਸ਼ੱਤ੍ਰੁ ਆਵੈਂ।–ਹਨੈ ਏਕ ਬਾਰੀ ਨਹੀਂ ਪਾਛ ਜਾਵੈਂ।ਲਈ ਮਾਰਿ ਸੈਨਾ, ਰਹੀ ਸ਼ੇਸ਼ ਥੋਰੀ । ਲਖੀ ਜਾਇ ਭਾਜੈ ਅਬੈ ਸ਼ਾਹੁ ਓਰੀ–॥੨੦॥ਦਿਸ਼ਾ ਦੇਨ ਐਸੇ ਭਏ ਤੁਮਾਰ ਮੁੱਧੀ। ਤਬੈ ਖਾਨਕਾਲਾ ਰਿਦੇ ਭੂਰ ਕ੍ਰੁੱਧੈ। ਬਡੋ ਮੋਲ ਕੇਰਾ ਤੁਟੈਗੀ ਚਲਾਯੋ।ਦਲੇ ਹੈਲ ਘਾਲਨੋ ਹਲਾਹੁਲ ਘਾਯੋ ॥੨੧॥ਕਰਨੋ ਰੌਰ ਊਦੈ,ਮਹਾਂ ਸ਼ੋਰ ਮਾਚਨੋ। ਚਲਾਚਾਲ ਬੀਦੈ, ਰਿਦੈ ਰੋਸ ਰਾਚਨੋ। ਪਰੇ ਹੂਹ ਦੈ ਕੈ ਜਬੈ ਨੇਰ ਆਏ। ਪਲੀਤੇ ਉਘਾੜੇ ਸੁ ਤੋੜੇ ਧੁਖਾਏ ॥ ੨੨ ॥ ਚਲੇ ਆਇ ਸੀਧੇ ਢੁਕੈਂ ਢੋਇ ਕੀਨੀ[5]। ਦੁਹੂੰ ਓਰ ਗੋਰੀ ਤਕੀ[6] ਛੋਰਿ ਦੀਨੀ। ਮਲੇਛਾਨਿ ਕੋ ਵਾਰ ਕੈਧੋ ਮਝਾਰਾ। ਗੁਰੂ ਬੀਰ ਬਾਚੇ ਨ ਬੈਕੋ ਸੁ ਬਾਰਾ[7] ॥੨੩॥ ਇਨੂੰ ਜੋ ਪ੍ਰਹਾਰੀ ਲਗੀ ਜਾਇ ਸਾਰੀ। ਗਿਰੇ ਜੰਗ ਮੈਂ ਅੰਗ ਭੰਗੇ ਸੁ ਮਾਰੀ। ਫੁਟਨੋ ਸੀਸ ਤੁੰਡੰ, ਟੂਟੀ ਜੰਘ ਬਾਂਹੂ। ਬਿਧੇ ਕੰਧ ਛਾਤੀ ਕਿਸੂ ਪੇਟ ਮਾਂਹੂ ॥ ੨੪ ॥ ਹਯੈ ਸੰਗ ਕੇਤੇ ਗਿਰੇ ਜੁੱਧ ਮਾਂਹੀ। ਮਰੇ ਭਾਤਕਾਲੈ ਉਠੇ ਫੇਰ ਨਾਂਹੀ। ਗੁਰੂ ਬਾਨ ਸੰਧੈਂ ਧਨੁ ਅੰਚਿ ਮਾਰੈਂ। ਜਿਤੇ ਹੋਤਿ ਆਗੇ ਸੁ ਪਾਰੰ ਪਧਾਰੈਂ ॥੨੫॥ ਭਿੜਨੋ ਭੇੜ ਗਾਵੈ,ਦੜਾਦਾੜ ਡਾਰੈ।ਬਚੇ ਬੀਰ ਜੇਤੇ ਸੁ ਆਏ ਅਗਾਰੈ।ਹੁਤੋ ਖਾਨ ਕਾਲਾ ਹੰਕਾਰੀ ਬਿਸਾਲਾ।ਗੁਰੂ ਤੀਰ ਢੁਕਨੋ ਸੁ ਕ੍ਰੋਧੈ ਕਰਾਲਾ ॥੨੬॥

ਸ਼੍ਰੀ ਹਰਿਗੋਵਿੰਦ ਬਦਨ ਕੋ
ਦੇਖਿ ਬੁੱਧਿ ਬਿਧ[2]* ਸੁੱਧ[9]।
ਭਾ ਤੁਰਕਨਿ ਸੰਗ ਬਿਰੁੱਧ ਕੈ[10]
ਬਿਧੀ ਚੰਦ ਧਰਿ ਕ੍ਰੁੱਧ।

ਅਰਥ–(ਸਾਹਿਬ) ਸ਼੍ਰੀ (ਗੁਰੂ) ਹਰਿਗੋਵਿੰਦ (ਜੀ ਦੇ) ਮੁਖ (ਰੂਪੀ) ਦੂਮਾਂ ਨੂੰ ਸ਼ੁੱਧ ਬੁੱਧੀ ਵਾਲਾ (ਭਾਈ) ਬਿਧੀ ਚੰਦ ਵੇਖ ਕੇ ਤੁਰਕ ਦੇ ਮੁਕਾਬਲੇ ਤੇ ਆ ਕੇ ਕ੍ਰੋਧਵਾਨ ਹੋਇਆ।

---

[1]ਤੋੜ ਕੇ। [2]ਕਾਠ ਨੂੰ ਆਰਾ। [3]ਪਾਸ। [4]ਢੁਕ ਢੁਕਾ ਕੀਤੀ, ਭਾਵ ਅਰੋ ਵਧੇ। [5]ਤੋੜ ਕੇ। [6]ਵਾਲ ਬੀ ਵਿੰਗਾ ਨਾ ਹੋਇਆ। [7]ਦੂਮਾਂ। ਬਿਧ ਬਦਨ ਕੋ=ਦੂਮਾਂ ਰੂਪੀ ਮੁਖ ਨੂੰ [ਸੰਸ:, ਬਿਧੁ=ਚੰਦ]। [8]ਬੁੱਧਿ ਸ਼ੁੱਧ=ਸ਼ੁੱਧ ਬੁੱਧੀ ਵਾਲਾ (ਬਿਧੀ ਚੰਦ)। [9]ਵਿਰੁੱਧ ਕਰ ਕੇ। ਵਿਰੁੱਧ ਭਟਕੇ। ਮੁਕਾਬਲੇ ਤੇ ਆਕੇ।

*ਪਾ:–ਦ੍ਰਿਧ।

ਬਿਧੀ ਚੰਦ* ਧਰ ਕ੍ਰੁੱਧਧ[1], ਧਨੁ[2]ਕਰਿ ਉੱਧਧਿ[3],ਧਰਿ[4] ਸਰ ਸੰਧਧ[5]†। ਧਰ[6] ਮਨ ਬੁੱਧਧ[7], ਧਿਰ ਜਿਸ ਮੱਧਧ[8]‡, ਧਿਰ[9] ਅਰਿ ਮੱਧਧ[10]। ਧਰਾ[11] ਸੁ ਜੁੱਧਧ[12], ਧਰ ਸੁਰ ਸੁੱਧਧ[13], ਧਰਿ[14] ਰਿਪੁ ਬ੍ਰੁੱਧਧ[15]§।

ਧਸਕਤਿ ਜੋਧਧ, ਧਰਕਤਿ ਬੋਧਧ[16] ਧਿਧਕਧ[17] ਕ੍ਰੁੱਧਧ ਧਮਕਤਿ[18]¶ ॥ ੨੭ ॥

(ਹਾਂ ਉਸ) ਬਿਧੀ ਚੰਦ ਨੇ ਵਿਸ਼ਨੂੰ ਸਮਾਨ (ਇਖ਼ਲਾਕੀ)ਗੁੱਸੇ ਵਿਚ ਕੋਪਵਾਨ ਹੋਕੇ ਧਨੁੱਖ ਉੱਚਾ ਕੀਤਾ (ਤੇ ਚਿੱਲੇ ਨੂੰ ਵਿਚ) ਤੀਰ ਧਨਕੇ ਮਿਲਾਇਆ। (ਕਿਉਂਕਿ ਬਿਧੀ ਚੰਦ ਦਾ) ਮਨ ਧਰਮ ਦਾ ਗਿਆਨੀ ਹੈ,(ਹਾਂ) ਜਿਸ ਦਾ ਹਿਰਦਾ ਧਰਨ ਵਾਲਾ ਹੈ ਧੀਰਜ ਨੂੰ, (ਤੇ ਜੋ) ਵੈਰੀ ਨੂੰ ਦਲ ਸਿੱਟਣੇ ਦਾ ਪ੍ਰਾਕ੍ਰਮੀ ਹੈ, (ਉਸ ਨੇ) ਜੁੱਧ ਧਰਮ ਨੂੰ ਧਾਰਨ ਕੀਤਾ, ਭਾਵ ਜੁੱਧਵਿਚ ਉੱਮਲ ਪਿਆ (ਪਰ ਉਸ ਨੂੰ ਵੈਰੀ ਦੀ) ਬਹੁੱਲਤਾ ਦੀ (ਥੀ) ਪੂਰੀ ਸੁਧ ਹੈ (ਜਿਸ ਲਈ ਉਸ ਨੇ ਚੁਣ ਚੁਣ ਕੇ) ਵੈਰੀ ਦੇ ਸਿਰਕਰਦੇ ਵਿੰਨ੍ਹ ਸਿਟੇ। (ਅਤੇ ਹੱਲਾ ਕਰਕੇ) ਫੌਜਿਆਂ ਵਿਚ ਧਸਦਾ ਜਾਂਦਾ ਹੈ, ਹਠੀਲੇ (ਸੂਰਿਆਂ ਦੇ ਦਿਲ) ਧੜਕਾਉਂਦਾ, ਕ੍ਰੋਧਵਾਨ (ਵੈਰੀਆਂ ਨੂੰ) ਧਕੇਲਦਾ ਤੇ ਧਮਕਾਉਂਦਾ (ਜਾ ਰਿਹਾ) ਹੈ।

---

[1]ਧਰਿ ਕ੍ਰੁੱਧਧ=ਵਿਸ਼ਨੂੰ ਸਮਾਨ ਇਖ਼ਲਾਕੀ ਗੁੱਸੇ ਵਿਚ ਕੋਪਵਾਨ ਹੋਕੇ। [ਧਰ=ਵਿਸ਼ਨੂੰ (ਸਮਾਨ)। ਕ੍ਰੁੱਧ ਕੋਪਵਾਨ। ਧ=ਧਰਮ, ਇਖ਼ਲਾਕ] (ਅ) ਗੁੱਸਾ ਧਾਰ ਕੇ। [2]ਧਨੁੱਖ। [3]ਉੱਗ੍ਰ। ਉਲਾਦ੍ਰੇ ਕੇ। ਉੱਚਾ ਕਰਕੇ [ਸੰਸ:, ਉਦ੍ਯਤ]। [4]ਦੇਖ ਕੇ, ਧਰਕੇ। [5]ਮਿਲਾਇਆ, ਜੋੜਿਆ। [6]ਧਰਮ। [7]ਗ਼ਜਾਨ ਧਾਰਨੇ ਵਾਲਾ, ਗ਼ਜਾਨੀ [ਬੋਧ+ਧ]। [8]ਜਿਸ ਦਾ ਹਿਰਦਾ ਧਾਰਨ ਵਾਲਾ ਹੈ ਧੀਰਜ [ਧਿਰ=ਧੀਰਜ। ਮੱਧ=ਹਿਰਦਾ। ਧ=ਧਾਰਨੇ ਵਾਲਾ]। [9]ਧੜੇ ਵਾਲਾ। ਧੜੇ ਦਾ ਪੱਕਾ। ਪ੍ਰਾਕ੍ਰਮੀ। [10]ਮਿਧ ਦੇਣਾ, ਦਲ ਸੁੱਟਣਾ। [11]ਧਾਰਿਆ, ਕੀਤਾ। [12]ਜੁੱਧ ਧਰਮ [ਜੁੱਧ=ਜੰਗ+ਧ=ਧਰਮ]। (ਅ) ਜੁੱਧ ਭੂਮੀ ਵਿਚ (ਅੱਗੇ ਵਧਿਆ)। [13]'ਧਰ ਸੁਰ ਨਾਂ ਰਹੀ' ਯਾ 'ਧਿਰ ਸੁਰ ਨਾਂ ਰਹੀ' ਪੰਜਾਬੀ ਮੁਹਾਵਰਾ ਹੈ ਕਿਸੇ ਥੈ ਦੇ ਅੰਦਾਜ਼ਾ ਨਾ ਰਹਿਣ ਦੀ ਭਾਵ ਬਹੁੱਲਤਾ। ਧਰ ਸੁਰ ਸੁੱਧਧ=(ਬਿਧੀ ਚੰਦ ਨੂੰ ਵੈਰੀ ਦੀ) ਬਹੁੱਲਤਾ ਦੀ ਸੁਧ ਹੈ। ਸੁੱਧਧ=ਸੰਪੂਰਨ ਸੁੱਧ ਹੈ [ਸੁੱਧ=ਖਬਰ। ਧ=ਮੰਪਤੀ, ਪੂਰਣਤਾ]। (ਅ) ਸੁਧ ਸੂਰ ਧਾਰ ਕੇ=ਉੱਚੀ ਬੋਲ ਕੇ, ਲਲਕਾਰ ਕੇ। (ਏ) ਪਾ:-ਧਰਿ ਸਰ ਸੁਧਧਿ=ਸ਼ੁਧ ਤੀਰ ਧਾਰ ਕੇ। [14]ਧਰ ਲੈਣਾ। ਅੱਗੇ ਲਾ ਲੈਣਾ। ਮਾਰਨਾ, ਵਿੰਨ੍ਹਣਾ। [15]ਵਢੇ ਵਢੇ, ਸਿਰਕਰਦੇ। [16]ਬੋਧ=ਧੀਰਜ। ਧ=ਧਾਰਨ ਵਾਲੇ=ਧੀਰਜ ਧਾਰਨ ਵਾਲੇ ਭਾਵ ਹਠੀਲੇ। (ਅ) ਲਲਕਾਰਦਾ ਹੈ। [17]ਧਿਧਕਧ=ਧਿਧਕਤਿ=ਧਕੇਲਦਾ ਹੈ। [18]ਧਮਕਾਉਂਦਾ ਹੈ। *ਛਾਪੇ ਵਿਚ ਇਹ 'ਬਿਧੀ ਚੰਦ' ਪਦ ਨਹੀਂ ਹੈ, ਲਿਖਤੀਆਂ ਵਿਚ ਹੈ, ਪਰ ਛੰਦ ਦੀ ਚਾਲ ਚਾਹੁੰਦੀ ਹੈ ਕਿ ਪਾਠ 'ਬਿਧਿ' ਏਵੇਂ ਹੋਵੇ, ਜਿਸਦਾ ਪ੍ਰਯਾਯ ਬਿਧੀ ਚੰਦ ਹੈ। ਜੈਉਂ:-ਬਿਧਿ ਧਰਿ ਕ੍ਰੁੱਧਧ। †ਪਾ:-ਧਰ ਸੁ ਮਿਧ ਧਧ। ‡ਪਾ:-ਧਰ ਮਨ ਬੁੱਧਧ ਧਰਜ ਸਮਧਧ। (ਅੱ) ਧਿਰਜ ਸਮੱਧਧ। §ਪਾ:-ਬਿਧਧ=ਵਿੰਨ੍ਹਦਾ ਹੈ।

¶ਛੰਦ ਦੀ ਚਾਲ ਮੁਜਬ ਇਹ ਪਦ ਇਵੇਂ ਢਾਲ ਹੈ। 'ਧਿਧਕਧ ਕ੍ਰੁੱਧਧ' ਦੀ ਥਾਵੇਂ 'ਧਮਕਤ ਕ੍ਰੁੱਧਧ' ਭੀ ਪਾਠ ਜਾਪਦਾ ਹੈ। ਪਾ:-ਧਕ ਧਕ ਤੁੱਧਤਿ ਧੱਕਤਿ-ਭੀ ਹੈ।

ਚਾਚਰੀ ਛੰਦ ॥ ਤੁਫੰਗੰ। ਉਤੰਗੰ। ਉਠਾਈ। ਚਲਾਈ ॥ ੨੮ ॥ ਕਮਾਨੰ। ਸੁ ਤਾਨੰ। ਪ੍ਰਹਾਰੰ। ਸੰਘਾਰੰ॥੨੯॥ਨ੍ਰਿਝਾਰੰ। ਪ੍ਰਚਾਰੰ[1]। ਉਭਾਰੰ। ਦੁਧਾਰੰ ॥ ੩੦ ॥ ਪ੍ਰਚੰਡੇ। ਉਮੰਡੇ[2]। ਘਮੰਡੇ। ਸੁ ਖੰਡੇ[3] ॥ ੩੧॥ ਮਹਾਨੇ। ਪ੍ਰਹਾਨੇ[4]। ਭਯਾਨੇ। ਪਲਾਨੇ[5] ॥ ੩੨ ॥ ਸਾਬਾਸ ਛੰਦ ॥ ਚਲਤਿ ਖਤੰਗਹਿ। ਭਟ ਤਨ ਭੰਗਹਿ। ਬਰਨ ਸੁਰੰਗਹਿ। ਗਿਰਤਿ ਤੁਰੰਗਹਿ ॥ ੩੩ ॥ ਗਹਿਤਿ ਕ੍ਰਿਪਾਨਹਿ। ਖਿਚਕਰਿ ਮਯਾਨਹਿ।ਬਲ ਕਰਿ ਬਾਹਤਿ।ਰਨ ਸਿਰ ਢਾਹਤਿ ॥ ੩੪ ॥ ਹਤਿ ਹਤਿ ਗੋਰਨਿ[6]। ਮਰਿ ਜੁਗ ਓਰਨਿ[7]। ਧਰ ਧਰ ਡਾਰਤਿ।ਫਿਰ ਫਿਰ ਮਾਰਤਿ॥੩੫॥ਸਤਿਗੁਰ ਹੇਰਤਿ। ਹਯ ਨਿਜ ਪ੍ਰੇਰਤਿ। ਕਰਖਤਿ ਚਾਂਪਹਿ[8]। ਕਰਿ ਬਲ ਆਪਹਿ ॥੩੬॥ ਤੁਰਕ ਨਿਬੇਰਤਿ। ਗਿਰਿ ਗਿਰ ਟੇਰਤਿ। ਪਰਤਿ ਕਰਾਹਤਿ। ਜਲ ਕਹੁ ਚਾਹਤਿ ॥ ੩੭ ॥ ਨਭ ਮਹਿੰ ਹੁਰਨਿ।ਪਿਖਿ ਬਰ ਸੂਰਨਿ।ਚਖ ਜਿਨ ਚੰਚਲਾਨਚਤਿ ਦ੍ਰਿਗੰਚਲ[9]॥ ੩੮ ॥ ਸ਼ੁਭਤਿ ਸੁ ਅੰਜਨ[10]। ਕਰਿ ਮਨ ਰੰਜਨ। ਨਚਤਿ ਸੁ ਖੰਜਨ[11]। ਕਰ ਜਨੁ ਕੰਜਨ[12] ॥ ੩੯ ॥ ਭਟ ਬਰ ਟੋਲਤਿ[13]। ਚਰਥ ਤਮੋਲਤ[14]। ਹਾਸ ਹਾਸ ਬੋਲਤਿ।ਹਰਖਾਤ ਡੋਲਤਿ॥੪੦॥ ਕਰਤਿ ਬਧਾਇਨਿ[15]। ਬਹੁ ਚਿਤ ਚਾਇਨ। ਕਰ ਮਹਿੰਦੀ ਜੁਤਿ। ਬਰ ਨਹੁੰ ਦੀ ਕ੍ਰਿਤ[16] ॥ ੪੧ ॥ ਦਹਰਾ ॥ ਇਸ ਪ੍ਰਕਾਰ ਜੁਗ ਸੈਨ ਕੋ ਰਣ ਮਾਚਯੋ ਘਮਸਾਨ। ਨਿਬਰਿ ਗਏ ਬਹੁ ਸੂਰਮਾ ਆਪਸ ਮੈਂ ਲਰਿ ਹਾਨ ॥੪੨॥ ਨਰ ਤੁਰੰਗ ਗਨ ਮ੍ਰਿਤਕ ਕੇ ਲਾਗੇ ਬਡ ਅੰਬਾਰ। ਭੀਖਨ ਭਯੰ ਸਥਾਨ ਸਭਿ ਲਾਲ ਰੰਗ ਕੋ ਧਾਰਿ ॥ ੪੩ ॥ ਆਮਿਖ ਆਂਤ੍ਰਨਿ ਮਿੱਝ ਤੇ ਸ਼ੋਣਤ ਕੇਰ ਪ੍ਰਵਾਹ। ਭਈ ਅਧਿਕ ਦੁਰਗੰਧਤਾ ਗਨ ਹਾਡਨਿ ਕੁਤ ਤਾਂਹ॥੪੪॥ਅੰਚਤ ਮਾਸ ਗੁਮਾਇ ਗਨ ਲਰਿ ਆਪਸ ਮਹਿੰ ਸ੍ਵਾਨ : ਝਾਟਤ ਸ਼ੋਣਤ ਮੀਝ ਕੋ ਤ੍ਰਿਪਤ ਹੋਤਿ ਕਰ ਖਾਨ ॥੪੫॥ ਕੰਕ ਬੰਕ ਦੰਗਤਿ ਉਡਾਤ, ਕਾਕ ਖਾਹਿੰ ਬਹੁ ਟਰਿ। ਗ੍ਰਿੱਧ ਬ੍ਰਿੱਧ ਭ੍ਰਮਹਿੰ ਟਿਕਤਿ ਮਾਨਵ ਹਯਾਨ ਉਧੇਰ[17] ॥ ੪੬ ॥ ਕਹੌਂ ਕਹਾਂ

[1]ਵੰਗਾਰਦੇ ਹਨ। [2]ਤ੍ਰਿੱਖੇ (ਮੂੰਹੇ) ਉਮਡ ਆਏ।[3]ਟੱਕਾਰੀਆਂ ਨੂੰ ਮਾਰਨ (ਲਗੇ)। [4]ਬੜੇ ਹੀ ਮਾਣੇ। [5]ਜੋ ਭਰੇ ਸੋ ਦੌੜ ਗਏ। [6]ਗੋਲੀਆਂ। [7]ਮਾਰਦੇ ਹਨ ਦੋਹਾਂ ਪਾਸਿਆਂ (ਦਿਆਂ) ਨੂੰ। [8]ਖਿੱਚਦੇ ਹਨ ਧਨੁਖ ਨੂੰ। [9]ਪਲਕਾਂ। [10]ਸੁਰਮਾ। [11]ਮਸੋਲ ਫਰਗੇ (ਨੈਣ)। [12]ਦਥ ਮਾਨੋਂ ਕਵਲ ਹਨ। [13]ਸੁਰਮੇਂ ਵਰਾਂ ਨੂੰ ਟੋਲਦੀਆਂ ਹਨ। [14]ਚਬਦੀਆਂ ਹਨ ਪਾਨ। [15]ਵਧਾਈਆਂ ਦਿੰਦੀਆਂ ਹਨ। [16]ਨਹੁੰਆਂ ਦੀ ਬਨਾਵਟ ਯਾ ਸ਼ੋਭਾ ਬੜੀ ਮੁਹਣੀ ਹੈ। [17]ਉਘੇੜ ਕੇ।

ਲਗਿ ਜੰਗ ਕੋ ਲਰਤਿ ਬਾਹਿਨੀ ਦੋਇ। ਮ੍ਰਿਤਕ ਭਏ ਕੁਛ ਬਚ ਰਹੇ ਨਰ ਗਿਨਤੀ ਕੋ ਜੋਇ ॥ ੪੭ ॥ ਕਾਲੇ ਖਾਂ ਅਰੁ ਗੁਰੂ ਕੋ ਭਯੋ ਸਮੁਖ ਜਿਮ ਜੁੱਧ। ਸੁਨਹੁ ਸੰਤ ਮਨ ਦੈ ਸਭੈ ਕਰਿਕੈ ਸੁੱਧਿ ਸੁ ਬੁੱਧਿ ॥ ੪੯ ॥

ਇਤਿ ਸ਼੍ਰੀ ਸੂਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੌ 'ਜੰਗ' ਪ੍ਰਸੰਗ ਬਰਨਨੰ ਨਾਮ ਤ੍ਰਿੰਸਤੀ ਅੰਸੁ ॥ ੩੦ ॥

੩੧. [ਕਾਲੇ ਖਾਂ ਬੱਧ]।

ਦੋਹਰਾ ॥ ਲਗੀ ਸੈਨ ਸੋਂ ਸੈਨ ਭਿਰ ਹੱਥਯਾਰਨ ਕਹੁ ਮਾਰਿਕਾਲੇਖਾਂ ਸਨਮੁਖ ਗਯੋ ਜਹਿਂ ਸਤਿਗੁਰੂ ਨਿਹਾਰਿ ॥ ੧ ॥ਚੌਪਈ॥ ਚੰਚਲ ਕਰਤਿ ਤੁਰੰਗ ਨਚਾਯੋ। ਸ਼੍ਰੀ ਹਰਿਗੋਵਿੰਦ ਸਨਮੁਖ ਆਯੋ। ਪਹੁੰਚਜੋ ਨਿਕਟਿ ਧਨੁਖ ਸੰਭਾਰਤਿ। ਖਰ ਖਪਰਾ ਗੁਨ ਮਹਿਂ ਸੰਚਾਰਤਿ[1] ॥ ੨ ॥ ਗੁਰਨਿ ਬੰਗਾਰਤਿ ਬਾਕ ਉਚਾਰੇ। 'ਪ੍ਰਿਥਮ ਤੁਮਹੁ ਬਹੁ ਖਾਨ ਸੰਘਾਰੇ।ਜੋ ਤੀਰਨ ਕੋ ਅਧਿਕ ਚਲਾਵਤਿ। ਸਭਿ ਮਹਿਂ ਬਡ ਬਲਵਾਨ ਕਹਾਵਤਿ ॥ ੩ ॥ ਅਬਿ ਮੈਂ ਚਲਿ ਆਯੋ ਤੁਮ ਓਰਾ। ਕਾਲੇਖਾਨ ਨਾਮ ਲਖਿ ਮੋਰਾ। ਤੁਮ ਕੋ ਪਕਰਨਿ ਸ਼ਾਹੁ ਪਠਾਯੋ। ਬਹੁ ਲਸ਼ਕਰ ਲੈ ਚਢਿ ਮੈਂ ਆਯੋ॥੪॥ਕੈ ਸਭਿ ਕੋ ਪਲਟਾ ਰਣ ਲੈ ਹੌਂ। ਨਾਂਹਿ ਤ ਪ੍ਰਾਨ ਆਪਨੇ ਦੈ ਹੌਂ। ਸਾਵਧਾਨ ਹੁਇ ਸਹੁ ਮਮ ਬਾਨਾ। ਹਤੋਂ ਮਹਾਂ ਭੀਖਨ ਹਿਤ ਹਾਨਾ' ॥ ੫ ॥ ਸ਼੍ਰੀ ਹਰਿਗੋਵਿੰਦ ਸੁਨਿ ਮੁਸਕਾਏ। 'ਜਿਸ ਮਗ ਪੂਰਬ ਤੁਰਕ ਪਠਾਏ। ਸੋ ਅਬਿ ਬੰਦ ਨਹੀਂ ਕੁਛ ਭਯੋ। ਸਭਿਨਿ ਆਇ ਭਟ ਰਣ ਕਰਿ ਲਯੋ ॥ ੬ ॥ ਨਾਸਹਿ ਸ਼ਾਹੁ ਬਾਹਿਨੀ ਸਾਰੀ। ਹਮ ਠਾਂਢੇ ਅਬਿ ਤੋਹਿ ਅਗਾਰੀ। ਜਸੁ ਬਿੰਦਨਾ ਭੀਰਨ ਕੀ ਪਾਈ। ਸੋ ਅਬਿ ਕਰਹੁ ਦੇਹੁ ਦਿਖਰਾਈ ॥ ੭ ॥ ਪੂਰਬ ਸਹੈਂ ਵਾਰ ਸਰ ਤੋਰਾ। ਪੀਛੇ ਕਰਹੁ ਬਿਲੋਕਨ ਮੋਰਾ[2]।ਇਮ ਸੁਨਿਤੇ ਸ਼੍ਰੁਤਿ ਲਉ ਧਨੁ ਤਾਨਾਂ[3]। ਬਲ ਤੇ ਤਜਾਗਜੋ ਭੀਖਨ ਬਾਨਾ ॥ ੮ ॥ ਛੋਰਤਿ ਬੋਲਜੋ ਕਾਲੇਖਾਨਾ। 'ਲੇਹੁ ਪਤਾ ਜਿਮ ਵਿੰਦਜਾਵਾਨਾ। ਮਾਰਾ ਹੀ ਜਾਨਹੁ ਧਰ[4] ਗਿਰਜੋ'। ਆਵਤਿ ਸਰ ਸਤਿਗੁਰੂ ਨਿਹਰਜੋ॥੯॥ਮਸਤਕ ਛੁਵਤਿ ਸੁ ਗਯੋ ਅਗਾਰੇ। ਖਰ ਖਪਰਾ ਕੁਛ ਮਾਸ ਉਤਾਰੇ। ਬੂੰਦ ਰਕਤ ਕੀ ਨਿਕਸੀ ਲਾਲ। ਮਨਹੁੰ ਤਿਲਕ ਜੈ ਕੋ ਲਗਿ ਭਾਲ[5] ॥ ੧੦ ॥ ਰਿਦੈ ਕ੍ਰੋਧ ਭਰਿ ਦੂਨ

---

[1]ਚਿੱਲੇ ਵਿਚ ਖੜਦਾ ਹੈ। [2]ਵੇਰ ਮੇਰਾ ਤੀਰ(ਚਲਦਾ) ਤੁਸੀਂ ਵੇਖੋ। [3]ਠੰਨਾਂ ਤਕ ਧਨੁਖ ਖਿੱਚਿਆ। [4]ਧਰਤੀ ਤੇ। [5]ਮਾਨੋਂ ਮੱਥੇ ਤੇ ਜੈ ਦਾ ਤਿਲਕ ਲੱਗ ਗਿਆ ਹੈ (ਕੈਸੀ ਉਪਮਾ ਕਮਾਲ ਦੀ ਦਿਤੀ ਹੈ ਕਾਮਲ ਕਵਿ ਨੇ)।

ਚੋਊਨਾ। ਕਰਨੋ ਨਿਕਾਸਨ ਸਰ ਖਰ ਤੂਨਾ[1]। ਤੂਰਨ ਪੂਰਿ[2] ਕਾਨ ਲਗਿ ਮਾਰਾ। ਪਿਖਿ ਸਰੂਪ ਕੋ ਛਰ ਬਹੁ ਧਾਰਾ ॥ ੧੧ ॥ ਤਾਨਤਿ ਧਨੁ ਕੋ ਟਰਿ ਕਰਿ ਚਾਲਾ। ਪੂਰਤਿ ਬਾਜੀ[3] ਬਹੁ ਬਲਵਾਲਾ। ਛੁਟਨੋ ਤੀਰ ਗੁਰ ਕਰ ਤੇ ਐਸੇ। ਬਿਖਧਰ[4] ਰਿਸ ਧਰਿ ਉਡ੍ਡਿਗਾ ਜੈਸੇ ॥ ੧੨ ॥ ਤੁਰਕ ਗਯੋ ਬਰਿ, ਤੂਰੰਗ ਸੰਘਾਰਨੋ। ਲਗਨੋ ਉਦਰ ਮਹਿੰ ਪਾਰ ਪਧਾਰਨੋ ॥੧੩ ॥ ਕਾਲੇਖਾਨ ਉਤਰ ਕਰਿ ਖਰਨੋ। ਅਪਨਾ ਆਪ ਸੰਭਾਰਨ ਕਰਨੋ। ਕਹਤਿ ਭਯੋ[5]ਅਬਿ ਹੋਤਿ ਅਨੀਤੀ। ਜੋ ਤੁਮ ਕਰਹੁ ਜੰਗ ਕੀ ਰੀਤੀ ॥ ੧੪ ॥ ਖਰੋ ਧਰਾ ਪਰ ਮੈਂ ਹਯ ਬਿਨਾ। ਤੁਮ ਚਢਿ ਰਹੋ ਬੇਗ ਜਿਸ ਘਨਾ[6]। ਜੋ ਕਰਿ ਸਮ ਹੁਇ ਰਣ ਕੋ ਕਰਹੁ। ਤਜਹੁ ਤੁਰੰਗ ਚਰਣ ਪਰ ਥਿਰਹੁ ॥ ੧੫ ॥ ਤੌ ਮੈਂ ਕਰੌਂ ਖੜਗ ਸੰਗ੍ਰਾਮਾ। ਤਕਿ ਬਹੁ ਦਾਵ ਦਹਿਨ ਅਰੁ ਬਾਮਾ[7]। ਜੋ ਨਹਿੰ ਮਾਨਹੁ ਚਹੁ ਸੰਘਾਰਾ। ਤੌ ਕਰਿ ਲੇਹੁ ਆਪਨੋ ਵਾਰਾ ॥ ੧੬॥ ਜਥਾ ਪ੍ਰਥਮ ਭਾ ਤੀਰਨਿ ਸੰਗ। ਤਥਾ ਖੜਗ ਕੋ ਚਹੀਯਹਿ ਜੰਗ। ਹੋਇ ਬਰਾਬਰ ਹੇਰਹੁ ਵਾਰ। ਅਪਨੋ ਕੀਜੈ ਬਲ ਸੰਭਾਰਿ[8] ॥੧੭॥ ਸੁਨਿ ਸਤਿਗੁਰ ਕਾਲੇ-ਖਾਂ ਬੈਨ। ਤਜਨੋ ਤੁਰੰਗ ਜਿਨਹੁੰ ਕੁਛ ਭੈ ਨ। ਕਹਨੋ 'ਤੋਹਿ ਚਿਤ ਹੌਸ ਨ ਰਹੈ'। ਲਰਹਿੰ ਤਥਾ ਜਿਮ ਅਬਿ ਤੂੰ ਚਹੈਂ॥੧੮॥ਖੜਗ ਸਿਪਰ ਦੋਨਹੁੰ ਕਰ ਧਾਰੀ। ਭਏ ਸਮੁਖ ਦੋਨਹੁੰ ਭਟ ਭਾਰੀ॥ਦੈ ਦਲ ਕੇ ਦੋਨਹੁੰ ਸਰਦਾਰ। ਦੋਨਹੁੰ ਕੈ ਉਤਸਾਹ ਉਦਾਰ ॥ ੧੯ ॥ ਦੋਨਹੁੰ ਬੀਰ ਬੀਰਰਸ ਢਰੇ। ਦੋਨਹੁੰ ਦਾਵ*ਜੰਗ ਕੋ ਕਰੈਂ। ਦੋਨਹੁੰ ਕੇ ਆਨਨ ਪਰ ਲਾਲੀ। ਦੋਨਹੁੰ ਵਿੱਦ੍ਯਾਵਾਨ ਬਿਸਾਲੀ ॥ ੨੦ ॥ ਦੋਨਹੁੰ ਜੀਤਨ ਕੋ ਅਭਿਲਾਖੀ। ਦੋਨਹੁੰ ਕੋ ਦਲ ਦੇਖਤਿ ਆਂਖੀ। ਦੋਨਹੁੰ ਇਤ ਉਤ ਬਿਚਰਨ ਲਾਗੇ। ਦੋਨਹੁੰ ਬਾਮ ਦਾਇੰ ਹੁਇ ਆਗੇ ॥ ੨੧ ॥ ਦੋਨਹੁੰ ਪਟੇਬਾਜ਼ ਕੀ[9] ਵਿੱਦ੍ਯਾ। ਕਰਿ ਕਰਿ ਦੋਨਹੁੰ ਚਾਹਤਿ ਛਿੱਦ੍ਯਾ[10]। ਦੋਨਹੁੰ ਚਰਨ ਚਲਾਕੀ ਕਰੈਂ। ਵਾਰ ਰੋਕ ਦੋਨਹੁੰ ਢਿਗ ਅਰੈਂ ॥ ੨੨ ॥ ਸਿਪਰ ਸਿਪਰ ਸੋਂ ਦੋਨਹੁੰ ਭੇਰਾ ਕਰ[11] ਦੋਨਹੁੰ ਚਮਕਤਿ ਸ਼ਮਸ਼ੇਰ[12]। ਜੁਟੇ ਬੀਰ ਦੋਨਹੁੰ ਸਮ ਜ਼ੋਰ। ਜਨੁ ਦੋਨਹੁੰ

---

[1]ਭੱਥੇ ਵਿਚੋਂ [ਸੰਸ:, ਤੂਣ=ਭੱਥਾ]। [2]ਖਿੱਚ ਕੇ। [3]ਘੋੜਾ ਫੇਰ ਲਿਆ। [4]ਸੱਪ। [5]ਬੜੇ ਵੇਗ ਵਾਲੇ (ਘੋੜੇ) ਤੇ। [6]ਸਜਿਓਂ ਖੱਬਿਓਂ। [7]ਹਵਸ ਨ ਰਹਿ ਜਾਏ। [8]ਗੋਤਕੇ ਦੀ। [9]ਕੱਟਿਆ। [10]ਹੱਥ ਵਿਚ ਦੇਹਾਂ ਦੇ। [11]ਤਲਵਾਰਾਂ। *ਪਾ:—ਚਾਵ।

ਬਲਿ ਬਿਖਭ ਬਡੇਰ[1] ॥ ੨੩ ॥ ਸ਼੍ਰਿੰਗ ਖੜਗ ਤੇ[2] ਦੋਨਹੁੰ ਅਰੇ*। ਮਨਹੁ ਮਸਤ ਦੈ ਕੁੰਜਰ[3] ਭਿਰੇ। ਭੁਜਦੰਡਨ ਹੈਂ ਸੁੰਡਾ ਜਿਨ ਕੇ[4]।ਤੀਛਨ ਦਸ਼ਨ ਅਸਿਨਿ[5]ਬਜ਼ ਜਿਨ ਕੇ॥੨੪॥ਕਾਲੇਖਾਂ ਉਛਰਨੋ ਬਲ ਧਾਰੇ।ਖੜਗ ਉਭਾਰਿ ਰੁ:ਰੂ[6] ਲਲਕਾਰੇ। 'ਰਹੁ ਠਾਂਢੋ ਮਾਰਨੋ ਅਬਿ ਜਾਨਿ। ਨਹਿੰ ਜੋ ਹੈਂ ਅਬਿ ਲੈ ਕਰਿ ਪ੍ਰਾਨ' ॥ ੨੫ ॥ ਸਤਿਗੁਰ ਅਧਿਕ ਸ਼ੀਘ੍ਰਤਾ ਧਾਰੀ । ਕਰਤਿ ਚਲਾਕੀ ਸਿਪਰ ਅਗਾਰੀ। ਰੋਕਿ ਵਾਰ ਨਿਜ ਖੜਗ ਪ੍ਰਹਾਰਾ। ਕਾਲੇਖਾਨ ਤਬੈ ਬਲ ਧਾਰਾ ॥ ੨੬ ॥ ਲਿਯੋ ਖੜਗ ਪਰ ਖੜਗ ਜੁ ਮਾਰਾ[7]।ਨਿਕਸਤਿ ਭਈ ਬ੍ਰਿੰਦ ਚਿਨਗਾਰਾ। ਮਾਨਹੁ ਚਮਕਤਿ ਰੈਨ ਟਨਾਨੇ। ਟੂਟੇ ਨ ਦੋਨਹੁੰ ਬਚੇ ਮਹਾਨੇ ॥ ੨੭ ॥ ਗਯੋ ਫਰਕ ਕਰਿ[8] ਕਾਲੇਖਾਨ। ਭਯੋ ਨਿਫਲ ਦੈ ਵਾਰ ਕ੍ਰਿਪਾਨ। ਥਕਤਿ ਨ ਦੋਨਹੁੰ ਜਧਾ ਭਾਰੀ। ਪੁਨ ਅਭਿਲਾਖਤਿ ਕਰਨਿ ਪ੍ਰਹਾਰੀ ॥ ੨੮ ॥ ਲਾਇ ਘਾਤ ਪੁਨ ਢੂਕਨੋ ਨੇਰ। ਦੋਨਹੁੰ ਕੀਨਿ ਭੀਮ ਭਟ ਭੇਰ[9]। ਅੰਤਹਿਪੁਰ ਹੇਰਤਿ ਹੈਂ[10] ਸਾਰਾ। ਤ੍ਰਾਸ ਤੁਰਕ ਬ੍ਰਿੰਦਨਿ ਤੇ ਧਾਰਾ ॥ ੨੯ ॥ ਗੁਰੁ ਬੀਰ ਅਰੁ ਤੁਰਕ ਜਿ ਬਾਚੇ[11]। ਰਣ ਹੇਰਤ ਸੰਸੈ ਚਿਤ ਰਾਚੇ। ਅਰਨੋ ਤੁਰਕ ਨਹਿੰ ਮਾਰਨੋ ਗਯੋ। ਘਾਤ ਖੜਗ ਕੋ ਫਿਰਿ ਫਿਰਿ ਕਿਯੋ ॥ ੩੦ ॥ ਬਿਧੀਚੰਦ ਆਦਿਕ ਬਡ ਜੋਧਾ । ਪਿਖਹਿੰ ਤੁਰਕ ਉਰ ਬਾਢਹਿ ਕ੍ਰੋਧਾ। ਸਭਿ ਕੋ ਮਨ ਕੀ ਸਤਿਗੁਰ ਜਾਨੀ। ਚਾਹਤਿ ਭਏ ਕਰਨਿ ਰਿਪੁ ਹਾਨੀ ॥ ੩੧ ॥ ਆਇ ਪਰਨੋ ਕਰਿ ਖੜਗ ਪ੍ਰਹਾਰ।ਕਾਲੇਖਾਨ

---

[1]ਬੜੇ ਬਲੀ ਏਲ ਹਨ ਮਾਨੋਂ। [2]ਤਲਵਾਰਾਂ ਰੂਪੀ ਸ਼ਿੰਗਾਂ ਨਾਲ। [3]ਹਾਥੀ। [4]ਭੁਜਦੰਡ ਜਿਨ੍ਹਾਂ ਦੇ (ਮਾਨੋਂ) ਸੁੰਡਾਂ ਹਨ। [5]ਤਲਵਾਰਾਂ ਰੂਪ ਤਿੱਖੇ ਦੰਦ ਹਨ। [6]ਗੁਰੂ ਜੀ ਨੂੰ। [7]ਤਲਵਾਰ ਤੇ ਤਲਵਾਰ ਦੀ ਮਾਰ ਨੂੰ ਲਈ ਤਾਂ"""। [8]ਵਿੱਚ ਕਰ ਗਿਆ। [9]ਦੋਹਾਂ ਸੂਰਮਿਆਂ ਨੇ ਕੀਤਾ (ਵੇਰ) ਭਿਆਨਕ ਭੇੜ (ਮੁਕਾਬਲਾ)। [10]ਘਰ ਦੀਆਂ ਬੀਬੀਆਂ ਭੀ ਤੱਕ ਰਹੀਆਂ ਹਨ। [11]ਗੁਰੂ ਜੀ ਵੇ ਕੱਧੇ ਤੇ ਤੁਰਕ ਜੋ ਬਚ ਰਹੇ ਸਨ, (ਸਾਰੇ)।

*ਦੇ ਸੂਰਮਗਤੀ ਵਿਚ ਤੁਲਵੇਂ ਸੂਰਮਿਆਂ ਦਾ ਤੁਪਕ ਬੰਨ੍ਹ ਰਹੇ ਹਨ, ਕਜ਼ੂੰਪਮਾਂ ਦਾ ਦੂਸ਼ਨ ਵਿਚ ਦੇਂਦਾ ਜਾਪਦਾ ਹੈ, ਪਰ ਕਵਿ ਜੀ ਦਾ ਖਿਆਲ ਇੱਧਰ ਜਾ ਰਿਹਾ ਹੈ ਕਿ ਵੈਰੀ ਸਰੀਰਕ ਸੂਰਮਗਤੀ ਵਿਚ ਕਿਵੇਂ ਕਮ ਨਹੀਂ ਸੀ। ਰੋਇਆ ਉਸ ਪਰ ਫ਼ਤਹ ਪਾਉਣੀ ਇਕ ਭਾਰੀ ਬੀਰਤਾ ਦਾ ਕੰਮ ਸੀ, ਇਹ ਧੁਨੀ ਵਿਚ ਵਡਿਆਈ ਦਾ ਭਾਵ ਦੇਖਿਆ ਜਾ ਪਦਾ ਹੈ। ਇਸ ਵੇਲੇ ਕਵਿ ਜੀ ਆਪ ਦੇ ਬਲ ਤੇ ਨੇੜ ਨੂੰ ਮਾਨੁਖੀ ਕਮਾਲ ਦੇ ਨੁਕਤੇ ਤੋਂ ਦੱਸ ਰਹੇ ਸਨ; ਤੇ ਉਪਮਾਂ ਦੇਣ ਵਿਚ ਭੀ ਚਾਹੇ ਪਸ਼ੂਆਂ ਦੀ ਭੀ ਦੇ ਰਹੇ ਹਨ, ਪਰ ਉਹਨਾਂ ਦੇ ਅੰਗਨ ਤੇ ਛਿੰਨਣ ਦੇ ਇਕ ਇਕ ਅੰਗ ਨੂੰ ਲੈ ਰਹੇ ਹਨ ਤਾਂਤੇ ਦੂਸ਼ਨ ਖਿਆ ਨਹੀਂ ਸਮਝਣਾ ਚਾਹੀਏ।

ਮਹਾਂ ਬਲ ਧਾਰਿ। ਸ੍ਰੀ ਹਰਿਗੋਬਿੰਦ ਢਾਲ ਸੰਭਾਲਿ। ਦੋਕਿ ਵਾਰ ਕੋ ਮਾਰੀ ਭਾਲ[1] ॥ ੩੨ ॥ [2]ਬਲ ਤੇ ਹਨੀ, ਗਿਰਨ ਲਗਿ ਪਾਛੇ। ਕਰਾਚੋਲ ਸ਼ਾਹਨ ਤੁਬਿ ਆਛੇ[3]। ਬਿਹਬਲ ਤੇ ਨ ਬਚਾਯੋ ਗਯੋ। ਲਗਯੋ ਸੀਸ ਚੀਰਤਿ ਭਯੋ ॥ ੩੩ ॥ ਏਕੈ ਆਂਖ ਏਕ ਹੀ ਸ਼ੁੰਨ। ਇਕ ਕਟ, ਇਕ ਪਗ, ਖੰਡ ਸੁ ਦੋਨ[4]। ਅਰਧੋ ਅਰਧ ਸੁ ਚੀਰਨ ਕਰਤੀ। ਪੁਨ ਤਰਵਾਰ ਬਰੀ ਕੁਛ ਧਰਤੀ ॥ ੩੪ ॥ ਹੁਇ ਜੁਗ ਖੰਡ[5] ਪਰੇ ਤਰਫੈਤੇ। ਗਯੋ ਭਿਸ਼ਤ ਕੋ ਭਾ ਖੁਖਵੈਤੇ। ਦੇਖਤਿ ਜੈ ਜੈ ਬਾਕ ਉਚਾਰਾ। ਬਜਯੋ ਢਤੇ ਕੋ ਅਧਿਕ ਨਗਾਰਾ॥ ੩੫ ॥ ਬਚੇ ਤੁਰਕ ਕੁਛ ਚਲੇ ਪਲਾਈ। ਭੂਪ ਬਿਨਾ ਕੋ ਕਰੈ ਲਰਾਈ। ਭਜਿ ਰਣਖੇਤ ਨਿਕੇਤ ਸਿਧਾਰੇ। ਦਈ ਸਭਿਨਿ ਕੀ ਸੁਧ 'ਰਣ ਮਾਰੇ' ॥ ੩੬ ॥ ਜਹਿਂ ਕਹਿਂ ਬਿਧਵਾ ਗਨ ਤੁਰਕਾਨੀ। ਸਿਰ ਮੁਖ ਪੀਟਤਿ ਦੁਖੀ ਮਹਾਨੀ। ਉਤ ਕਾਬਲ ਅਰ ਦਿੱਲੀ ਦੇਸ਼। ਚਾਕਰ ਗ੍ਰਾਮਨਿ ਨਗਰ ਅਸ਼ੇਸ਼॥੩੭॥ਏਕ ਬਾਸ ਕਰਿ[6] ਬਿਚ ਤੁਰਕਾਨੇ। ਭ੍ਰਾਤ ਪਿਤਾਦਿ ਬੰਧੁ ਜਿਨ ਹਾਨੇ[7]। ਕਿਸ ਕੋ ਪੁੱਤ੍ਰ, ਭਤੀਜਾ ਕਾਂਹੂ। ਭਏ ਸੁਆਰਣ ਸੰਘਰ ਮਾਂਹੂ॥੩੮॥ ਗੁਰੂ ਖੀਰਤਾ ਜ਼ਾਹਰ ਭਾਰੀ। ਬਚਯੋ ਕੌਨ ਜੋ ਗਯੋ ਅਗਾਰੀ। ਜਹਾਂ ਕਹਾਂ ਤੁਰਕਨ ਕੇ ਓਕ[8]। ਕੀਨ ਅਖਾਰੇ ਕੈਜਰ ਸ਼ੋਕ[9] ॥ ੩੯ ॥ ਨਾਇਣ ਦੇਤਿ ਤਲੀਮਨ ਨਾਚਤਿ[10]। 'ਹੈਹੈ ਓਹ' ਗਾਇਬੋ ਮਾਚਤਿ[11]। ਸਿਰ ਮੁਖ ਕੋ ਪੀਟਤਿ ਇਕਬਾਰੀ। ਉਠਹਿਂ ਤਾਲ ਜਨੁ ਮਿਲਮਿਲਭਾਰੀ॥੪੦॥ਇਸਬਿਧਿਕੀਗਤਿ ਲਹਿ ਤੁਰਕਾਨਾ। ਭਨਹਿਂ ਸਿਆਨੇ 'ਭਾ ਬਹੁ ਹਾਨਾ। ਚਾਰ ਜੰਗ ਮੈਂ

---

[1]ਵਾਰ ਨੂੰ ਢਾਲ ਤੇ ਰੋਕ ਕੇ (ਬੜੀ ਫੁਰਤੀ ਨਾਲ) ਢਾਲ (ਉਸ ਦੇ) ਮੱਥੇ ਤੇ ਕੱਢ ਮਾਰੀ। [2]ਜ਼ੋਰ ਨਾਲ ਮਾਰੀ ਕਿ ਪਿੱਛੇ ਡਿਗਣ ਲਗਾ, ਤਦ ਤਲਵਾਰ ਚੰਗੀ ਤਰ੍ਹਾਂ ਮਾਰੀ। [3]ਦੇ ਟੁਕੜੇ ਦੇ ਗਿਆ [4]ਦੇ ਟੋਟੇ (ਵੱਖ) ਦੇਕੇ। [5]ਝੋਕ ਨੇ ਵਾਸਾ ਕੀਤਾ। [6]ਜਿਨ੍ਹਾਂ ਦੇ ਮਾਰੇ ਗਏ। [7]ਤੁਰਕਾਂ ਦੇ ਘਰ ਸਨ। [8]ਝੋਕ ਦੁਖੀ ਕੈਜਰ ਨੇ (ਤੁਰਕਾਂ ਦੇ ਘਰ ਨੂੰ) ਅਖਾੜਾ ਬਣਾ ਲਿਆ, ਭਾਵ ਝੋਕ ਓਥੇ ਨੱਚਣ ਲਗ ਪਿਆ। ਉਸ ਦਾ ਰੂਪ ਅੱਗੇ ਦੱਸਦੇ ਹਨ ਕਿ:— [9]ਨਾਇਣ ਜੋ ਤਲੀਮ ਦੇ ਰਹੀ ਹੈ, ਸੋ (ਝੋਕ ਦਾ) ਨਾਚ ਪੈ ਰਿਹਾ ਹੈ। (ਨਾਇਣ ਇਕ ਟਪਾ ਅੱਗੇ ਦੱਲਦੀ ਹੈ, ਤੇ ਪਿੱਟਣ ਵਾਲੀਆਂ ਉਸੇ ਸੁਰ ਲੈ ਤਾਰ ਤੇ ਮਗਰ ਪਿਟਦੀਆਂ ਤੇ ਦੱਲਦੀਆਂ ਹਨ। ਇਹ ਨਾਇਣ ਦੀ ਤਾਲੀਮ ਦੇਣੀ ਹੈ। ਭਾਵ ਅਲਾਹਣੀਆਂ ਦੇਣੀਆਂ)। [10]'ਹੈ ਹੈ, ਓਹ ਓਹ', (ਯਾ 'ਹਾਇਓ ਹਾਇਓ' ਆਦਿ ਪਦ ਜੋ ਪਿੱਟਣ ਵਾਲੀਆਂ ਦੇ ਉਠਦੇ ਹਨ), ਸੋ ਗਾਉਣ (ਦੀ ਸੁਰ) ਉਠ ਰਹੀ ਹੈ।

ਦਿਯੋ ਖਪਾਈ। ਸੱਯਦ ਮੁਗ਼ਲ ਖ਼ਾਨ ਸਮੁਦਾਈ ॥੪੧॥ ਅਬਿ ਭੀ ਪਠਹਿ ਸ਼ਾਹੁ ਜੋ ਲਸ਼ਕਰ। ਸਰਬ ਨਿਏਰਹਿੰ ਰਨ ਕੋ ਕਰਿ ਕਰਿਨਹੀਂ ਚਾਕਰੀ ਜੋ ਅਬਿ ਕਰਿਹੈਂ। ਪ੍ਰਾਨ ਸਹਿਤ ਸੋ ਤੁਰਕ ਉਬਰਿਹੈਂ ॥ ੪੨ ॥ ਨਾਂਹਿ ਤ ਦੈ ਹੈਂ ਗੁਰੂ ਖਪਾਇ। ਸ਼ਾਹਿ ਕ੍ਰੋਧ ਕਰਿ ਤਹਾਂ ਪਠਾਇ'। ਇਸ ਤੇ ਆਦਿ ਅਨਿਕ ਬਿਧਿ ਬਾਤੀ। ਕਰਹਿੰ ਤੁਰਕ ਮਿਲਿ, ਸੈਕਟ ਛਾਤੀ ॥ ੪੩ ॥ ਸਤਿਗੁਰ ਕਾਲੇਖਾਂ ਜਬਿ ਹਯੋ[1]। ਚਤੁਰ ਘਟੀ ਦਿਨ ਤਬਿ ਰਹਿ ਗਯੋ।ਚਹੁੰ ਦਿਸ਼ਿ ਪੁਰਿ ਕੇ ਦਾਰੁਨ ਥਾਨ। ਧੁਕਿ ਧੁਕਿ ਉਠਿਬੇ ਲਗੇ ਮਸਾਨ[2]॥੪੪॥ ਜੰਬੁਕ ਬੋਲਤਿ ਤ੍ਰਾਸ ਉਪਾਵੈਂ। ਮਾਸਖਾਇ ਖਗ[3] ਇੰਦ ਭ੍ਰਮਾਵੈਂ। ਕੁਛਕ ਊਨ ਲਛ[4] ਤੁਰਕ ਮੰਘਾਰੇ। ਗੁਰ ਕੇ [illegible] ਸਾਤ ਸੈ ਮਾਰੇ ॥ ੪੫ ॥ ਪੁਨ ਸਤਿਗੁਰੁ ਕੀਨਸਿ ਬਿਸਰਾਮ। ਜਿਯਤਿ ਸੁਭਟ ਸਭਿ ਲਹਜੋ ਅਰਾਮ। ਕਮਰਕਸਾ ਤਿਮ ਹੀ ਸਾਵਧਾਨਾਸ਼ੁਮਤਿ ਜਿ ਪਾਂਚ ਜਾਮ ਚਲਠਾਨਾ[5]॥੪੬॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਕਾਲੇਖਾਨ ਪਤ [illegible] ਕਰਨਨੇ ਨਾਮ ਦੋਯ ਤ੍ਰਿੰਸੋ ਅੰਸੂ ॥ ੩੧ ॥

੩੨. [ਵਿਜੈ। ਕੀਰਤ ਪੁਰ ਵੱਲ ਤਿਆਗ]।

ਦੋਹਰਾ ॥ ਚਹੁੰਦਿਸ਼ਿ ਪੁਰਿ ਕਰਤਾਰ ਕੇ ਜੋਧਾ ਬ੍ਰਿੰਦ ਤੁਰੰਗ। ਪਰੇ ਹਜ਼ਾਰਹੁੰ ਮ੍ਰਿਤਕ ਭੇ ਭੀਮ ਥਾਨ ਤਿਨ ਸੰਗ ॥ ੧ ॥ ਚੌਪਈ ॥ ਬਿਧੀ ਚੰਦ ਸੋਂ ਸ਼੍ਰੀ ਮੁਖ ਕਹਜੋ। 'ਲੱਖੁ ਆਦਿ ਪ੍ਰਲੋਕ ਜਿ ਲਹਜੋ। ਪਠਹੁ ਦਾਸ ਤਿਨ ਲੋਥਨਿ ਲੇਯ। ਰਚਹਿੰ ਚਿਤਾ ਸਭਿ ਦਾਹ ਕਰੇਯ' ॥੨॥ ਮੁਨਿ ਆਗਜਾ ਬਹੁ ਦਾਸ ਪਠਾਏ। ਅਮੀਚੰਦ ਮਿਹਰਾਦਿਕ ਲਜਾਏ। ਕਾਸ਼ਟ ਸੰਚਿ ਦਾਹਿ ਸਭਿ ਕਰੇ। ਲਜਾਇ ਉਠਾਇ ਜਿ ਘਾਇਲ ਪਰੇ ॥੩॥ ਇਤਨੇ ਬਿਖੈ ਨਿਸਾ ਹੁਇ ਆਈ। ਸਜਾਲ[6] ਪੁਕਾਰ ਕੀਨਿ ਚਹੁੰ ਘਾਈ। ਕੂਕਰ ਬੋਲਤਿ ਭੱਖਨਤਿ ਮਾਸ। ਘਾਇਲ ਤੁਰਕ ਕਰਾਹਤਿ ਰਾਸ' ॥ ੪ ॥ ਪੁਰਿ ਮਹਿੰ ਜਹਿੰ ਕਹਿੰ

---

[1]ਮਾਰਿਆ। [2]ਉੱਛਲ ਉੱਛਲ ਕੇ ਲਗੇ ਮਸਾਣ ਉੱਠਣ। ਇਹ ਮੁਹਾਵਰਾ ਹੈ, ਮਸਾਨ ਉਠਣਾ=ਭਾਵ ਹੈ ਕਿ ਮੁਰਦੇ ਉੱਛਲ ਉੱਛਲ ਕੇ ਉੱਠਣ ਲਗੇ। ਖਿਆਲ ਹੈ ਮਸਾਣਾਂ ਦੇ ਬੇਤਾਲ ਇਹ ਦੇਣਾਂ ਮੁਰਦਾ ਲੋਥਾਂ ਨਾਲ ਕਰਦੇ ਹਨ। ਅਸਲ ਵਿਚ ਕਈ ਵੇਰ ਭਾਰੀ ਯੁੱਧ ਵਿਚ ਮਰੇ ਪਸੂ ਲੱਗਣ ਵਾਲੇ ਮੁਰਦੇ ਜੀਉਂਦੇ ਹੁੰਦੇ ਹਨ, ਜੋ ਪ੍ਰਾਣਾਂ ਦੇਣ ਵੇਲੇ ਛੋਕੜਲੀ ਵਾਂਙ ਫਨ ਦੇ ਉੱਛਲ ਕੇ ਦੂਰ ਕਰਤਰ ਥੀ ਕਰਦੇ ਭਿਜ ਕੇ ਸ਼ਾਂਤ ਹੋ ਜਾਂਦੇ ਹਨ। [3]ਮਾਸਾਹਾਰੀ ਪੰਛੀ। [4]ਲੱਖ ਤੋਂ ਕੁਝ ਘਟ। [5]ਚਾਹੇ ਪੰਜ ਪਹਿਰ ਦੇ ਦਲ ਵਿਚ ਕੂਚ ਕਰਨ ਦਾ ਹੁਕਮ ਹੈ, ਪਰ ਆਪ ਕਮਰ ਕੱਸੇ (ਉਸੀ ਤਰ੍ਹਾਂ) ਸਾਵਧਾਨ ਹਨ। [6]ਗਿੱਦੜਾਂ ਨੇ। [7]ਕੁਰਲਾਂਦੇ ਹਨ ਬਹੁਤੇ।

ਨਰ ਮਿਲਿ ਬੈਸੇ। ਬਿਤੀ ਜਥਾ ਬਾਤਨ ਕਰਿ ਤੈਸੇ। 'ਅਸ ਸੰਘਰ ਨਹਿੰ ਭਯੋ ਕਦਾਈ। ਪੰਚ ਪਹਿਰ ਮਹਿੰ ਦਲ ਸਮੁਦਾਈ ॥੫॥ ਦੋਨਹੁੰ ਦਿਸ਼ਿ ਤੇ ਲਰਿ ਲਰਿ ਮਰੈ। ਸਤਿਗੁਰ ਬਿਨਾ ਕੌਨ ਅਸ ਕਰੈ। ਕਈ ਮਾਸ ਲੌ ਮਾਸ ਰਹੈ ਹੈਂ[1]। ਅਸਥੀ ਬ੍ਰਿੰਦ ਪਰੈ ਦ੍ਰਿਸ਼ਟੈ ਹੈਂ" ॥ ੬॥ ਮਨ ਸਤਿਗੁਰ ਕੈ ਭਈ ਗਿਲਾਨ।–ਬਹੁ ਬਦਬੋਇ ਪ੍ਰਾਤਿ ਲੌ ਠਾਨਿ[2]। ਰਹਨੋ ਨ ਜਾਇ ਨਗਰ ਕੇ ਮਾਂਹੀ। ਕੁਛ ਉਪਾਇ ਇਸ ਕੋ ਹੁਇ ਨਾਹੀ–॥ ੭ ॥ ਇਕ ਤੌ ਇਹੁ ਕਾਰਨ ਮਨ ਜਾਨਾ। ਦੂਤੀਏ ਬੁੱਢਨ ਸ਼ਾਹੁ ਪਛਾਨਾ।–ਅੰਤ ਸਮਾਂ ਪਹੁੰਚਨੋ ਤਿਸ ਆਈ। ਦਰਸ਼ਨ ਚਾਹਤਿ ਬੈਸ ਬਿਤਾਈ–॥ ੮ ॥ ਤਿਸ ਕੀ ਆਸਾ ਪੂਰਨ ਹੋਤੁ। ਚਢਨ ਚਹਨੋ ਗੁਰ ਕ੍ਰਿਪਾ ਨਿਕੇਤ।–ਝ੍ਰੀਏ ਜੋਤਿਕ ਗ੍ਰਾਮ ਸਮੀਪ। ਹੁਤੇ ਹਜ਼ਾਰਹੁੰ ਥਾਂਨ ਮਹੀਪ ॥ ੯ ॥ ਲਰਤਿ ਜੰਗ ਮਹਿੰ ਸੋ ਸਭਿ ਮਾਰੇ। ਸਨਬੰਧੀ ਤਿਨ ਕੇਰ ਪਿਛਾਰੀ।ਰਚਹਿੰ ਦ੍ਵੈਸ਼ ਬਲ ਛਲ ਕੇ ਸੰਗ। ਮਰੇ ਬ੍ਰਿੰਦ ਤੇ ਹੁਇ ਮਨ ਭੰਗ[3]–॥ ੧੦ ॥ ਇੱਤ੍ਯਾਦਿਕ ਕਾਰਨ ਕੁਛ ਔਰ। ਚਿਤਵਤਿ ਭੇ ਸੋਢੀ ਸਿਰਮੌਰ। ਬਿਧੀਚੰਦ ਕੌ ਨਿਕਟਿ ਹਕਾਰਾ। ਕਹਤਿ ਭਏ 'ਹਮ ਕੀਨਿਸਿ ਤ੍ਯਾਰਾ ॥ ੧੧ ॥ ਕੀਰਤਪੁਰਿ ਮਹਿੰ ਪਹੁੰਚਹਿੰ ਜਾਈ। ਜਾਹੁ ਸਦਨ ਤੂੰ ਬਿਲਮ ਬਿਹਾਈ। ਸਨੰਦਨ ਛੋਰੇ ਤ੍ਯਾਰਿ ਕਰੀਜੈ। ਬਹਿਲਨਿ ਵਸਤੁ ਸਕਟ*ਭਰਿ ਲੀਜੈ ॥੧੨॥ ਕਰਹੁ ਨ ਲਾਲਚ, ਪ੍ਰਿਯ ਵਥੁ ਲੀਜੈ। ਅਪਰ ਸਰਬ ਹੀ ਤ੍ਯਾਗਨਿ ਕੀਜੈ। ਵਹਿਰ ਰੀਗ ਸਰ ਪਰ ਹਮ ਖਰੇ। ਤੋਹਿ ਪ੍ਰਤੀਖਹਿੰ ਥਿਰਤਾ ਕਰੇ ॥ ੧੩ ॥ ਜਥਾ ਜੋਗ ਦੀਜਹਿ ਅਸੁਵਾਰੀ। ਆਨਹੁੰ ਸੰਗ ਸਰਬ ਕਰਿ ਤ੍ਯਾਰੀ'।ਬਿਧੀਚੰਦ ਸੁਨਿ ਗਮਨਨੋ ਝੁਰਨ । ਕਰਨੋ ਸੁਨਾਇ ਹੁਕਮ ਗੁਰ ਪੂਰਨ ॥ ੧੪ ॥ ਦੋਹਰਾ ॥ ਸੁਨਿ ਮਰਵਾਹੀ ਨਾਨਕੀ ਘਰ ਕੀ ਵਸਤੁ ਸੰਭਾਰਿ । ਬਿਧੀਚੰਦ ਕੇ ਹਾਥ ਕਰਿ ਲਾਦੀ ਸਕਟ ਮਝਾਰ ॥ ੧੫ ॥ ਚੌਪਈ ॥ ਖੇਮਕੁਇਰ ਸੂਰਜ ਮਲ ਦਾਰਾ। ਨੁਖਾ ਗੁਜਰੀ ਦੂਤੀ ਉਦਾਰਾ।ਸ਼ੀਘ੍ਰ ਚਢਾਇ ਤੁਚਿਰ ਜੁਗ ਭੋਰੇ। ਨਿਕਸੀ ਵਹਿਰ ਰੀਗਸਰ ਓਰੇ ॥ ੧੬ ॥ ਦ੍ਵੈ ਖਾਸੇ ਇਕ ਪਰ ਮਰਵਾਹੀ। ਚਢੀ ਨਾਨਕੀ ਦੂਸਰ ਮਾਂਹੀ। ਸ੍ਰੀ ਗੁਰਦਿੱਤਾ ਸਨੰਦਨ ਚਹੈ। ਸ੍ਰੀ ਹਰਿਰਾਇ ਨਿਕਟਿ ਥਿਰ ਕਰੈ ॥ ੧੭ ॥ ਬਿਧੀਚੰਦ ਸਿਖ ਆਦਿਕ

[1]ਰਹੇਗਾ। [2]ਅਵੇਰ ਤਕ ਦੇ ਜਾਏਗੀ। [3](ਕਿਉਂਕਿ ਉਨ੍ਹਾਂ ਦੇ) ਬਹੁਤੇ (ਸੰਬੰਧੀਆਂ) ਦੇ ਮਰਨ ਕਰਕੇ (ਉਨ੍ਹਾਂ ਦੇ) ਮਨ ਉਦਾਸ ਦੇਏ ਹੋਏ ਹਨ। *ਪਾਃ–ਸਭਿਨਿ।

ਨਾਰੀ।ਸਕਲ ਭਈ ਬਹਿਲਨਿ ਅਸੁਵਾਰੀ।ਸ਼੍ਰੀ ਗੁਰ ਤੇਗ ਬਹਾਦਰ ਚੰਦ। ਅਲੀਰਾਇ ਹਧ ਚਢੇ ਬਿਲੰਦ ॥ ੧੮ ॥ ਬਾਬਕ ਗੁਰੂ ਰਬਾਬੀ ਦਾਰਾ[1]। ਤੁਰਤ ਬਹਿਲ ਪਰ ਹ੍ਵੈ ਅਸਵਾਰਾ। ਬਿਧੀ ਚਦ ਕੋ ਨੰਦਨ ਸਜਾਨੋ। ਲਾਲਚੰਦ ਚਢਿ ਕੀਨਿ ਪਧਾਨੋ ॥ ੧੯ ॥ ਜਾਤੀ ਮਲਕ ਕੁਟੰਬ ਸਮੇਤਾ। ਗਮਨ ਕੀਨਿ ਸਭਿ ਤਜੇ ਨਿਕੇਤਾ। ਜੇ ਰਣ ਮਰੇ ਸੁ ਗੁਰ ਪੁਰਿ ਗਏ। ਘਾਇਲ ਹੁਤੇ ਕਸ਼ਟ ਜਿਨ ਥਿਏ[2] ॥ ੨੦ ॥ ਸ਼੍ਰੀ ਹਰਿਗੋਵਿੰਦ ਨਿਕਟਿ ਹਕਾਰੇ। ਸਭਿ ਸੋਂ ਕਰੁਣਾ ਦ੍ਰਿਸ਼ਟਿ ਨਿਹਾਰੇ।ਪੀੜਾ ਹਰੀ ਸਕਲ ਕੀ ਜਥੈ। ਚਢਿ ਕਰਿ ਤਮਾਰ ਹੋਤਿ ਭੇ ਤਥੈ ॥ ੨੧ ॥ ਜਹਿੰ ਸਤਿਗੁਰ ਸਭਿ ਦਲ ਜੁਤਿ ਖਰੇ। ਤਮਾਰ ਹੋਇ ਤਹਿੰ ਆਵਨਿ ਕਰੇ।ਗੁਰ ਘਰ ਕੇ ਸਮਾਜ ਬਡ ਭਾਰੇ। ਧਰੇ ਤਹਾਂ ਹੀ ਸਰਬ ਸੰਭਾਰੇ ॥ ੨੨ ॥ ਲੈ ਸਭਿਹਿਨਿ ਕੋ ਸੰਗ ਲਵਾਯੋ।ਬਿਧੀਚੰਦ ਗੁਰ ਕੇ ਢਿਗ ਆਯੋ।ਹਾਥ ਜੋਰਿ ਸਭਿ ਗਾਥ ਬੁਝਾਈ। 'ਪ੍ਰਭੁ ਜੀ ! ਚਲਿ ਆਏ ਸਮੁਦਾਈ ॥੨੩॥ ਜੋਤਿਕ ਸਕਟਨਿ ਪਰ ਲਦਿ ਗਯੋ। ਤਿਤਿਕ ਸਮਾਜ ਸੰਗ ਕਰਿ ਲਯੋ। ਧੀਰ ਮੱਲ ਕੋ ਕਹਯੋ ਘਨੇਰੇ। ਸੋ ਨਹਿੰ ਆਇਵ ਰਾਵਰਿ ਨੇਰੇ ॥ ੨੪ ॥ ਕਹਤਿ ਸੁ–ਤਜੋਂ ਨ ਪੂਰਿ ਕਰਤਾਰ–। ਰਹਯੋ ਸਮਾਜ ਸੁ ਲਯੋ ਸੰਭਾਰਿ। ਨਹਿੰ ਚਾਹਤਿ ਚਿਤ ਸੰਗ ਤੁਮਾਰਾ। ਬੱਕ੍ਰ ਬਾਕ ਪ੍ਰਤਿਕੂਲ ਉਚਾਰਾ ॥ ੨੫ ॥ ਨਿਜ ਮਾਤਾ ਕੋ ਰਾਖਯੋ ਪਾਸ। ਕਹਿ ਬਹੁ ਬਿਧਿ ਕੀ ਪ੍ਰੀਤਿ ਅਵਾਸ[3]।–ਬਚਨਿ ਹਮਾਰੇ ਨਗਰ ਬਸਾਯੋ। ਮਿਲ ਤੁਰਕਨਿ ਸੋਂ ਰਹੈਂ ਇਥਾਯੋ[4] ॥੨੬॥ ਹਮ ਨਹਿੰ ਤਿਨ ਸੋਂ ਵੈਰ ਕਮਾਵੈਂ। ਤੁਰਕਨਿ ਕੋ ਅਨੁਸਾਰਿ ਬਿਤਾਵੈਂ–। ਸ਼੍ਰੀ ਗੁਰੂ ਗ੍ਰੰਥ ਰਾਖ ਕਰਿ ਲੀਨੋ। ਗੁਪਤ ਛੁਪਾਵਨਿ ਕਿਤ ਹੂੰ ਕੀਨੋ ॥ ੨੭ ॥ ਖੋਜਿ ਰਹੇ ਸੋ ਹਾਥ ਨ ਆਯੋ। ਤਾਰੇ[5] ਕਠਨ ਕੋਠਰੇ ਲਾਯੋ। ਕਹੈ ਸੁ–ਮੈਂ ਇਹ ਰਾਖਨਿ ਕਰੋਂ। ਇਸ ਕੀ ਆਸ ਏਕ ਮਨ ਧਰੋਂ ॥ ੨੮ ॥ ਜਿਸ ਤੇ ਚਲੈ ਮੋਰ ਗੁਜ਼ਰਾਨਾ। ਖਾਨ ਪਾਨ ਕੋ ਖਰਚ ਮਹਾਨਾ–। ਜੋਰ ਪਾਇ ਕਰਿ ਹੋਇ ਬਖੇਰਾ।ਕਹਹੁ ਤ ਲੈ ਆਵਹਿੰ ਇਸ ਬੇਰਾ[6] ॥੨੯॥ ਸ਼੍ਰੀ ਹਰਿਗੋਵਿੰਦ ਲਖੀ ਖੁਟਾਈ।–ਅੱਗੂ ਤੁਰਕ ਢਿਗ ਪੱਤ੍ਰ ਪਠਾਈ। ਬਹੁਰ ਭਵਿੱਖਤਿ ਕਰਿ[7]

---

[1]ਗੁਰੂ ਜੀ ਦਾ ਰਬਾਬੀ ਬਾਬਕ ਤੇ ਉਸ ਦੀ ਇਸਤ੍ਰੀ । [2]ਜੋਹੜੇ ਜ਼ਖਮੀਂ ਹੋਕ ਕਰਕੇ ਪੀੜਤਿ ਸਨ । [3]ਘਰ (ਵਿਚ ਰਹਿਣ) ਦੀ ਬਹੁਤ ਤਰ੍ਹਾਂ ਦੀ ਪ੍ਰੀਤ ਕਹਿਕੇ । [4]ਤੁਰਕਾਂ ਨਾਲ ਮਿਲਕੇ ਇਥੇ ਰਹਾਂਗੇ । [5]ਮੰਦਰਾ । [6]ਅੱਗੇ ਨੂੰ ਭੀ ਕਰੇਗਾ ਅਪਰਾਧ ।

ਅਪਰਾਧੁ। ਜਥਾ ਸੁ ਪ੍ਰਿਥੀਆ ਪ੍ਰਥਮ ਅਸਾਧੁ[1] ॥੩੦॥ ਅਬ ਸਮਝਾਇ ਜੋ ਕਛੁ ਦਿਵਾਵੈਂ। ਨੀਕੀ ਨਹੀਂ ਕਿਸੁ ਮਨ ਭਾਵੈ। ਹੋਇ ਅਧਿਕ ਹੀ ਅਵ-ਗੁਨਆਵੈ[2]। ਤਉ ਅੰਤ ਕੋ ਅਹੈ ਹਮਾਵੈ[3]—॥ ੩੧ ॥ ਇੱਤਯਾਦਿਕ ਬਹੁ ਰਿਦੈ ਬਿਚਾਰੀ। ਸ਼੍ਰੀ ਹਰਿਗੋਵਿੰਦ ਗਿਰਾ ਉਚਾਰੀ। 'ਕੁਛ ਨਹਿੰ ਕਹਹੁ, ਚਹਹਿ ਸੋ ਕਰਹਿ। ਗੁਰ ਘਰ ਸੋਂ ਇਹੁ ਮੇਲ ਨ ਧਰਹਿ ॥ ੩੨ ॥ ਪ੍ਰਥਮ ਪ੍ਰਿਥਕ ਪ੍ਰਿਥੀਆ ਜਿਮ ਭਯੋ। ਤਿਮ ਇਹ ਰਹੈ ਅਪਰ ਮਗ ਲਯੋ[4]। ਸੁਨਿ ਬਿਧੀਏ ਕਰ ਜੋਰਿ ਅਲਾਪੈ। 'ਤੁਮ ਆਦਿਸੁ ਲੈ ਗ੍ਰੰਥ ਲਿਖਾਪੈ ॥ ੩੩ ॥ ਨਹੀਂ ਮੈਂ ਪੜ੍ਹਨ ਅਹਿ ਲੋ ਭਯੋ। ਰਾਗ ਬਿਲਾਵਲ ਲੌ ਲਿਖਿ ਲਯੋ। ਆਧੋ ਰਹੈ ਸੁ ਜਾਨੀ ਪਰੈ। ਦੈਬੋ ਏਹੁ ਨਹੀਂ ਕਿਸ ਕਰੈ[5]॥੩੪॥ਸ਼੍ਰੀ ਹਰਿਗੋਵਿੰਦ ਬਹੁਰ ਉਚਾਰੇ।'ਗੁਰੂ ਗ੍ਰੰਥ ਲਿਖਿਯਹਿ ਜਗ ਸਾਰੇ।ਪੁਰਿ ਪੁਰਿ ਗ੍ਰਾਮਨ ਘਰ ਘਰ ਹੋਇ। ਪਠਹਿ ਸੁਨਹਿ ਜਹਿਂ ਕਹਿਂ ਸਭਿ ਕੋਇ ॥੩੫ ॥ ਬਹੁਰ ਸਮੋਂ ਐਸੋ ਹੁਇ ਜਾਇ। ਜਗਤ ਰਾਜ ਹਮ ਸਿੱਖ ਕਮਾਇਂ। ਦੇਸ਼ ਬਿਦੇਸ਼ਨ ਬਧਹਿ ਪ੍ਰਤਾਪ। ਵਾਹਿਗੁਰੂ ਕਹੁ ਜਾਪਹਿਂ ਜਾਪ ॥੩੬॥ ਇਸ ਤੇ ਆਦਿ ਜਿ ਗੁਰੂ ਘਰ ਦੋਹੀ। ਸਭਿ ਅਨੁਸਾਰਿ ਤਿਨਹੁੰ ਕੇ ਹੋਹੀਂ। ਇਹ ਭੀ ਗ੍ਰੰਥ ਜ਼ੋਰ ਕੋ ਪਾਵਹਿਂ। ਅਪਨੇ ਨਿਕਟ ਮੰਗਾਇ ॥੩੭॥ ਤਿਨ ਸਿੱਖਨਿ ਕੇ ਹੋਇ ਅਧੀਨ। ਕਰਹਿ ਜੋਵਕਾ ਅਪਨੀ ਪੋਨ[6]। ਇਮ ਕਹਿ ਸਤਿਗੁਰ ਤਯਾਗੀ ਕੀਨਿ। ਖੀਤੋ ਜਾਮ ਜਾਮਨੀ ਭੀਨ ॥ ੩੮ ॥ ਜਹਿਂ ਕਹਿਂ ਪੁਰ ਮਹਿਂ ਜਰਾਹਂ ਮਸਾਲ। ਆਇਂ ਜਾਇਂ ਬਹੁ ਵਸਤੁ ਸਮਾਲ[7]। ਗੁਰ ਜਾਹਂ ਖਰੇ ਤਹਾਂ ਲਾਗ ਸਾਰੇ। ਛਾਰ ਮਤਾਬੀ ਦਿਪਹਿਂ ਉਦਾਰੇ ॥ ੩੯ ॥ ਤਿਮਰ ਬਿਨਾਸੇ ਭਯੋ ਪ੍ਰਕਾਸ।ਜਨੁ ਦਿਨਮਣਿ[8] ਹੀ ਚਢ੍ਹਯੋ ਅਕਾਸ। ਸਰਬ ਆਨਿ ਜੁਧਿ ।ਇਕਠੇ ਭਏ। ਕਾਹ ਕਾਹ ਭਲ ਸੰਭਾਰਨ ਕਿਏ ॥ ੪੦ ॥ ਸਗਰੋ ਗੁਰ ਦ੍ਰਿਢ ਚਾਲ ਆਇ। ਸੰਗ ਸਿੱਖ ਸੈਨਾ ਸਮੁਦਾਇ। ਪ੍ਰਿਥਕ ਪ੍ਰਿਥਕ ਸਭਿ ਦੁਖ ਨ ਕੀਨੇ। ਪੁਨ ਪ੍ਰਸਥਾਨ ਹੇਤ ਚਿਤ ਦੀਨ ॥ ੪੧ ॥

ਇਤਿ ਸ਼੍ਰੀ ਦੁਤ ਪਤਾਪ ਸੂਰਜ ਗ੍ਰੰਥੇ ਅਸਟਮ ਰਾਸੇ 'ਸ਼੍ਰੀ ਅਜਿਰੁਦ ਭਯਾਗੀ' ਪ੍ਰਥਮ ਭਰਨਨੰ ਨਾਮ ਦੋਇ ਤ੍ਰਿਸਤੀ ਅੰਸੂ ॥ ੩੨ ॥

੩੩. [ਕੀਰਤ ਪੁਰ ਪਹੁੰਚੇ। ਦੁੱਢਣ ਸ਼ਾਹ]।

ਦੋਹਰਾ॥ਛਾਰ ਮਤਾਬੀ ਬਹੁ ਜਰੇ ਸੰਗ ਸਮਾਲ ਅਨੰਕ। ਛੋਰੇ ਸਨੇਦਨ ਸੰਗ

[1]ਪ੍ਰਿਥੀ ਵਾਙ (ਇਹ) ਪਹਿਲੋਂ ਤੋਂ ਹੈ ਯਾ ਅਸਾਧ ਹੈ। [2](ਉਹ ਪਿੱਛਾ ਹੀ) ਬਹੁਤਾ ਔਗੁਣੀ (ਕਰੇਂ ਨਾ) ਰਹੇ। [3]ਫਿਰ ਥੀ ਉਸਕ ਨੂੰ ਸਾਡਾ ਹੀ ਹੈ। [4]ਇਹ ਭਾਵ ਧੀਰਮਲ ਕਿਸੇ ਨੂੰ ਦੇਵੇਗਾ ਨਹੀਂ। [5]ਵਸਤਾਂ ਦੀ ਸੰਭਾਲ ਵਾਸਤੇ ਬਹੁਤੇ (ਆਦਮੀ)"""। [6]ਪੂਰਜ।

ਕੁਛ ਕੀਨਸਿ ਜਲਧਿ ਬਿਸ਼ੋਕ[1] ॥ ੧ ॥ ਚੌਪਈ ॥ ਪਿਤਾ ਸਥਾਨ ਗੋਗ ਸਰ ਜਾਨਿ। ਕਰਿ ਬੰਦਨ ਕੀਨਸਿ ਪ੍ਰਸਥਾਨ।ਆਗੇ ਚਲੈਂ ਮਸਾਲੈਂ ਬ੍ਰਿੰਦ। ਕਰਸੋ ਪਯਾਨ ਸ਼੍ਰੀ ਹਰਿਗੋਵਿੰਦ ॥ ੨ ॥ ਸਨੈ ਸਨੈ ਗਮਨੈ ਮਗ ਜਾਂਹੀ। ਬਜਹਿੰ ਨਗਾਰੇ ਬਹੁ ਧੁਨਿ ਤਾਂਹੀ। ਸੈਨ ਸਕਲ ਕੋ ਆਇਸੁ ਦੀਨਿ। ਸ਼੍ਰੀ ਗੁਰਦਿੱਤੇ ਕੇ ਸੈਗ ਕੀਨਿ ॥੩॥ 'ਸਭਿ ਕੁਟੰਬ ਕੇ ਸੈਗ ਰਹੀਜੈ। ਸਾਵਧਾਨ ਹ੍ਵੈ ਕੈ ਗਮਨੀਜੈ'। ਕਿਤਿਕ ਸਊਰ ਸੈਗ ਨਿਜ ਲੀਨੈ। ਭਜਿ ਮਗ ਬਾਮ ਪਯਾਨਾ ਕੀਨੈ[2] ॥ ੪ ॥ ਜਾਮ ਜਾਮਨੀ ਭਈ ਬਿਭੀਤ। ਪ੍ਰਾਤ ਹੋਰਿ ਸਭਿ ਕੇ ਮੁਦ ਚੀਤ। ਅੰਤਹਿਪੁਰਿ ਸੋਂ[3] ਚਮੂੰ ਬਡੇਰੀ। ਗਮਨ ਕਰਤਿ ਰਜ ਉਠਤਿ ਘਨੇਰੀ॥੫॥ਸੂਧੇ ਪੰਥ ਚਲੇ ਸ਼ਾਂਭ ਜਾਈਂ।ਗ੍ਰਾਮ ਨਗਰ ਉਲੰਘਤਿ ਸਮੁਦਾਏ।ਦਿਸ਼ਾ ਦਾਹਿਨੀ ਸਤਿਗੁਰ ਜਾਤੇ। ਕਰਤਿ ਜੁੱਧ ਕੀ ਬਹੁ ਬਿਧਿ ਬਾਤੇਂ ॥ ੬ ॥ ਬਿਧੀਚੰਦ ਤੇ ਆਦਿ ਜਿ ਸੈਗ। ਕਹਤਿ ਭਯੋ ਪ੍ਰਭੁ ਦੀਰਘ ਜੈਗ। ਜਾਮ ਦਿਵਸ ਜਬਿ ਹੀ ਚਢਿ ਆਯੋ।ਛਾਯਾ ਸਹਿਜ ਕੂਪ ਦਰਸਾਯੋ ॥ ੭ ॥ ਉਤਰੇ ਹੇਰਨ ਰੇਮ[4] ਸਥਾਨ। ਸੀਤਲ ਨੀਰ ਕਰਤਿ ਭੋ ਪਾਨ। ਕਿਤਿਕ ਸਮੈ ਬੈਠੇ ਸੁਖ ਪਾਯੋ। ਬਿਧੀਚੰਦ ਸੋਂ ਬਾਕ ਸੁਨਾਯੋ ॥੮॥ 'ਸਾਹਿਬਜ਼ਾਦੇ ਚਮੂੰ ਅਸ਼ੇਖ। ਕਿਤਿਕ ਦੂਰ ਪਾਛੇ ?ਲਿਹੁ ਦੇਖਿ। ਹਮ ਤੇ, ਜਬਿ ਆਗੈ ਹੁਇ ਜਾਇਂ। ਤਬਿ ਪ੍ਰਸਥਾਨ ਕਰਹਿੰ ਇਸ ਥਾਇਂ[5]' ॥ ੯ ॥ ਬਿਧੀਆ ਚਾਢਿ ਕਰਿ ਤੁੰਗ ਸਥਾਨ। ਦੇਖਨਿ ਲਗੇ, ਸੁਨਹਿ ਧੁਨਿ ਕਾਨ। ਕਿਤਿਕ ਦੂਰ ਆਗੇ ਚਾਲ ਗਏ। ਬਜਤਿ ਨਿਸ਼ਾਨ ਤਬਹਿ ਸੁਨਿ ਲਏ ॥ ੧੦ ॥ ਸਵਾਜਾਮ ਦਿਨ ਚਢਸੋ ਨਿਹਾਰਾ। ਉਤਰ ਪਰਸੋ ਸਭਿ ਗੁਰ ਪਰਿਵਾਰਾ। ਕਹਿ ਕਰਿ ਦੀਰਘ ਫਰਸ਼ ਕਰਾਯੋ। ਗੁਰ ਸੁਤ ਬੈਠਿ ਦਿਵਾਨ ਲਗਾਯੋ ॥ ੧੧ ॥ ਬਾਬਕ ਸ਼ਬਦ ਗਾਵਨੇ ਲਾਗਸੋ। ਸੁਨਿ ਪ੍ਰਭੁ ਮਹਿੰਮਾ ਮਨ ਅਨੁਰਾਗਸੋ। ਬਿਧੀਚੰਦ ਤੇ ਸੁਨਿ ਗੁਰੁ ਕਾਨ। 'ਆਗੇ ਗਏ ਸਕਲ ਕਰਿ ਪਯਾਨ' ॥ ੧੨ ॥ ਚਢੇ ਤੁਰੰਗ ਅਗਾਰੀ ਚਲੇ। ਤਿਸ ਥਲ ਕੀ ਮਹਿਮਾ ਕਾਹ ਭਲੇ। ਪਹੁੰਚੇ ਸਤਿਗੁਰ ਤਿਸੀ ਸਥਾਨ।ਦੇਖਸੋ ਆਗੇ ਲਗਸੋ ਦਿਵਾਨ ॥ ੧੩ ॥ ਗਾਵਤ ਸ਼ਬਦ ਸੁਨਤਿ ਸੁਤ ਸਾਰੇ। ਰਿਦੇ ਅਨੰਦ

---

[1]ਭਾਵ ਗੁਰੂ ਜੀ ਨੇ। [2]ਖੱਬੇ ਪਾਸੇ ਦਾ ਰਾਹ ਛੱਡ ਕੇ ਟੁਰੇ। ਭਾਵ ਟੱਬਰ ਨੂੰ ਨਿਖੇੜ ਕੇ ਖੱਬੇ ਪਾਸਿਓਂ ਤੋਰਿਆ ਤੇ ਆਪ ਸੱਜੇ ਰਸਤੇ ਟੁਰੇ ਕਿ ਜੇ ਕੋਈ ਮੁੱਠ ਭੇੜ ਹੋਵੇ ਤਾਂ ਸਾਡੇ ਨਾਲ ਹੋਵ। (ਦੇਖੋ ਅੰਕ ੬)। [3]ਮਹਿਲਾਂ ਨਾਲ। [4]ਮੁਹਣਾ। [5]ਇਥੋਂ।

ਬਿਲੰਦੈ ਧਾਰੇ । ਸਭਿਹਿਨਿ ਹੋਰੇ ਸਤਿਗੁਰ ਆਏ। ਖਰੇ ਭਏ ਸਨਮਾਨ ਬਿਠਾਏ ॥ ੧੪ ॥ ਸਕਟਾਦਿਕ ਨਰ ਜਿਤਿਕ ਪਿਛਾਰੀ। ਸਭਿਨਿ ਹੋਤੁ ਇਸਥਿਰਤਾ ਧਾਰੀ।ਚਰਨ ਕਮਲ ਕੋ[1] ਲਖਿਕਰਿ ਬੋਲਾ।ਸ਼ਬਦ ਭੋਗਤਥਿ ਪਾਇ ਸੁਹੇਲਾ[2] ॥ ੧੫ ॥ ਸਕਲ ਤੁਰੰਗਨਿ ਦਈ ਨਿਹਾਰੀ। ਮਾਰਗ ਸ਼੍ਰਮ ਸਗਰੋ ਨਿਰਵਾਰੀ। ਸਾਵਧਾਨ ਬਨਿ ਤੁਰਨ ਸਾਰੇ। ਸਤਿਗੁਰ ਹੋਤਿ ਭਏ ਅਸਵਾਰੇ ॥ ੧੬ ॥ ਗਮਨਤਿ ਪੰਥ ਉਲੰਘਜੋ ਸਾਰਾ। ਤਥਿ ਸਤੁਦ੍ਰੂ ਕੋ ਕੁਲ ਨਿਹਾਰਾ। ਸਨੈ ਸਨੈ ਉਤਰੇ ਸਭਿ ਪਾਰਾ।ਸਮੁਖ ਨਿਕਟਿ ਜਥਿ ਪਿਖੇ ਪਹਾਰਾ ॥ ੧੭ ॥ ਹੋਤੁ ਜਨਾਵਨ ਸੀਸ ਨਿਵਾਯੋ। ਦੇਖਤਿ ਬਿਧੀਏ ਬਾਕ ਅਲਾਯੋ। 'ਕਿਸ ਕੋ ਇਹਾਂ ਬੰਦਨਾ ਕੀਨਿ ? ਕਰਹੁ ਬਤਾਵਨ ਪ੍ਰਭੁ ਪ੍ਰਬੀਨ !' ॥ ੧੮ ॥ ਸੁਨਿ ਸ਼੍ਰੀ ਹਰਿਗੋਵਿੰਦ ਬਖਾਨਾ। 'ਜਾਨਹੁ ਬਹੁ ਕਾਰਨ ਇਸਥਾਨਾ। ਰਿਖਿ ਬਸਿਸ਼ਟ ਤਪ ਕੀਨਿ ਘਨੇਰੋ।ਸ਼ਭ[3]ਸੁਭ ਮ੍ਰਿਤਕ ਸੁਨੈ ਜਿਸ ਬੇਰੋ ॥ ੧੯ ॥ ਬੁਡਨ ਲਗਜੋ ਨਦੀ ਇਸ ਮਾਂਹੀ। ਤਪ ਕੋ ਤੇਜ ਛੁਥਾਯੋ ਨਾਂਹੀ। ਸੋ ਪ੍ਰਵਾਹ ਅਪਨੇ ਕਰਿ ਲੀਨੇ। ਸਭਿ ਥਲ ਮਹਿੰ ਲਘੁ ਜਲ ਕਰਿ ਦੀਨੇ ॥ ੨੦ ॥ ਪੁਨਹਿ ਪਾਂਸ[4] ਨਿਜ ਗਰ ਮੈਂ ਡਾਰੀ। ਗਿਰਜੋ ਅਪਰ*ਸਲਿਤਾ ਕੋ ਬਾਰੀ।ਤਿਸ ਨੈ ਪਾਂਸ ਕਟੀ ਰਿਖਿ ਜੋਵਾ।ਨਾਮ ਬਿਪਾਸਾ ਤਥਿ ਤੇ ਹੋਵਾ ॥ ੨੧ ॥ ਬਹੁਰ ਸੁਨਹੁ ਦੇਵੀ ਕੋ ਥਾਨ†। ਜਗਤ ਈਸ਼ਰੀ ਅਸੁਰਨਿ ਹਾਨ। ਦਸਮ ਰੂਪ ਧਰਿ ਜਥਿ ਹਮ ਰਹੈਂ। ਅਨਿਕ ਬਿਲਾਸ ਕਰਤਿ ਸੁਖ ਲਹੈਂ ॥ ੨੨ ॥ ਅਬਿ ਤੇ ਭੀ ਰਣ ਕਰਹਿਂ ਬਡੇਰੇ[5]। ਸ਼ੱਤ੍ਰੂ ਬਿਨਾਸ ਹੋਹਿਂ ਬਹੁਤੇਰੇ। ਸਿਰਜਹਿਂ ਪੰਥ ਬੈਠਿ ਹਮ ਇਹਾਂ। ਜਿਸ ਕੋ ਤੇਜ ਵਧਹਿ ਜਗ ਮਹਾਂ ॥ ੨੩ ॥ ਤੁਰਕਨ ਕੋ ਕਰਿਕੈ ਸੰਘਾਰ। ਕਰਹਿਂ ਰਾਜ ਬਡ ਧਰਾ ਸੰਭਾਰਿ[6]। ਇੱਤਜਾਦਿਕ ਬਹੁ ਗਾਥ ਸੁਨਾਈ। ਮਾਰਗ ਚਲਤਿ ਗੁਰੂ ਸੁਖਦਾਈ ॥ ੨੪ ॥ ਤਥਿ ਲੌ ਦੋਇ ਘਟੀ ਦਿਨ ਰਹਜੋ। ਦੋਇ ਕੋਸ ਕੀਰਤਪੁਰਿ ਲਹਜੋ। ਤਹਾਂ ਪਿਸ਼ਾਬ ਕਰਨਿ ਕੋ ਹੋਤੁ। ਉਤਰ ਪਰੇ ਪ੍ਰਭੁ ਕ੍ਰਿਪਾ ਨਿਕੇਤ ॥ ੨੫ ॥ ਬਿਧੀਚੰਦ ਨੈ ਪਕਰਜੋ ਘੋਰਾ। ਕਰਤਿ ਭਯੋ ਰੁਖ ਸੋ[7] ਜਲ ਓਰਾ। ਲੈ ਤਿਨ ਆਗੇ ਪਾਨ ਕਰਾਵਾ। ਨਿਰਮਲ ਨੀਰ

[1]ਭੇਤ੍ਰ ਵਜੇ ਤੋਂ ਪਿਛੋਂ ਦੀ ਚਰਨ ਕਵਲ ਦੀ ਚੌਕੀ ਦਾ। (ਚੌਕੀਆ ਦੇ ਵੇਰਵੇ ਲਈ ਵੇਖੋ ਪੰਨਾ ੨੬੮੨)। [2]ਸੁਖਦਾਈ। [3]ਸੋ। [4]ਫਾਹੀ। [5]ਦੁਣ ਨਾਲੋਂ ਬੀ ਬਹੁਤੇ ਰਣ ਕਰਾਂਗੇ। [6]ਉਹ (ਘੋੜਾ)। *ਪਾ:—ਅਲਪ। †ਆਪ ਦੇ ਸਮੇਂ ਲਿਖਾਂ ਵਿਚ ਦੇਵੀ ਦਾ ਨਿਰਾਕਾਰ ਦਸਮਸਥਾਨ ਮਸ਼ਹਾਬ ਵਿਚ ਲਿਖਿਆ ਹੈ। ਗੁਰੂ ਜੀ ਆਪ ਕੀਕੂੰ ਨਮਸਕਾਰ ਕਰ ਸਕਦੇ ਸਨ।

ਅਚਯੋ ਮਨ ਭਾਵਾ॥੨੬॥ਕਰਤਿ ਪਾਨ ਕੋ ਹਯ ਗਿਰ ਪਰਯੋ। ਹੇਰਤਿ ਖਰੇ ਤੁਰਤ ਈ ਮਰਯੋ।ਰਣ ਮਹਿੰ ਲਗੇ ਘਾਵ ਗਨ ਭਾਰੇ। ਗੁਰ ਪਹੁੰਚਾਵਨ ਹੇਤੁ ਜਿਵਾਰੇ[1]॥੨੭॥ਬਡੇ ਭਾਗ ਸੁਰ ਪੁਰਿ ਕੋ ਗਯੋ।ਨਾਮ ਜਾਨਭਾਈ ਜਿਸ ਭਯੋ। [2]ਲੋਹ ਸਵਾਮਣ ਜਾਹਿੰ ਸਰੀਰ। ਕਰਤਿ ਜੰਗ ਬੋਧਯੋ ਬਹੁ[3] ਬੀਰ ॥ ੨੮ ॥ ਅਵਰ ਤੁਰੰਗ ਗੁਰੂ ਚਢਿ ਚਲੇ । ਤਿਸ ਹਯ ਕੇ ਗੁਨ ਬਰਨਤਿ ਭਲੇ। ਕੀਰਤਪੁਰਿ ਤਬਹੀ ਨਿਯਰਾਯੋ।ਪ੍ਰਵਿਸ਼ੇ ਪਿਖਿ ਕਹਿ'ਭਲੇ ਵਸਾਯੋ[4]'॥੨੯॥ ਬੁੱਢਨ ਸ਼ਾਹੁ ਨਿਕਟਿ ਚਲਿ ਗਏ। ਬੈਠਨ ਜਹਾਂ ਸਮਾਧੀ ਕਏ। ਸਿਮਰਤ ਸ਼੍ਰੀ ਹਰਿਗੋਵਿੰਦ ਰੂਪ। 'ਦਿਹੁ ਦਰਸ਼ਨ ਅਬਿ ਆਨਿ ਅਨੂਪ'॥੩੦॥ਕਹਯੋ 'ਆਇ ਮੈਂ ਹਰਿਗੋਵਿੰਦ।ਖੋਲਿਬਿਲੋਕਹੁ ਚਖ ਅਰਬਿੰਦ।ਦੇਹੁ ਦਰਸ ਨਿਜ ਬਾਕ ਸੁਨਾਇ'। ਜਬਿ ਇਹੁ ਕਾਨ ਪਰੀ ਧੁਨਿ ਜਾਇ ॥ ੩੧ ॥ ਅਧਿਕ ਅਨੰਦ ਤੇ ਨੈਨ ਉਘਾਰੇ। ਪਰਯੋ ਚਰਨ ਜਸੁ ਰੁਚਿਰ ਉਚਾਰੇ। 'ਨਮੋ ਨਮੋ ਤੁਮ ਕੋ ਜਗ ਸ੍ਵਾਮੀ ! ਨਮੋ ਨਮੋ ਪ੍ਰਭੁ ਅੰਤਰਜਾਮੀ ! ॥ ੩੨ ॥ ਨਮੋ ਨਮੋ ਗਨ ਤੁਰਕਨਿ ਹਰਤਾ ! ਨਮੋ ਨਮੋ ਉਜਲ ਜਸੁ ਕਰਤਾ। ਸੱਚਿਦਾਨੰਦ ਸਰੂਪ ਤੁਮਾਰਾ । ਮੱਛ ਕੱਛ ਬਾਵਨ ਤਨ ਧਾਰਾ* ॥ ੩੩ ॥ ਸੂਕਰ ਸ਼੍ਰੀ ਨਰਸਿੰਘ ਬਨੇ ਹੋ*।ਰਾਮਚੰਦ ਸ਼੍ਰੀ ਕ੍ਰਿਸ਼ਨ ਭਨੇ ਹੋ।ਸ਼੍ਰੀ ਨਾਨਕ ਸ਼੍ਰੀ ਅੰਗਦ ਅਮਰ। ਰਾਮ ਗੁਰੂ ਅਰਜਨ, ਰਚਿ ਸਮਰ[5] ! ॥ ੩੪ ॥ਛਟਮ ਰੂਪ ਧਰਿ ਦਰਸ਼ਨ ਦੀਨਾ। ਮਮ ਕੱਲਯਾਨ ਸਕਲ ਬਿਧਿ ਕੀਨਾ। ਘਾਵ ਸ਼ੋਣ ਜੁਤਿ

---

[1]ਜ਼ਿੰਦਾ ਰਿਹਾ ਸੀ। [2]ਸਵਾ ਮਣ ਲੋਹਾ (ਗੁਰੂ ਕੇ ਸੰਜੋਅ ਤੇ ਸ਼ਸਤ੍ਰਾਂ ਦਾ ਜਿਸ ਤੇ ਸੀ ਅਤੇ) ਜੰਗ ਕਰਦਿਆਂ ਜਿਸ ਦਾ ਸਰੀਰ ਬਹੁਤਾ ਵਿੰਨ੍ਹਿਆਂ ਗਿਆ ਸੀ। (ਅ) ਸਵਾ ਮਣ ਲੋਹੇ (ਸ਼ਸਤ੍ਰਾਂ) ਨਾਲ ਜ਼ਖਮੀ ਹੋਇਆ ਸੀ। [3]ਪ੍ਰਵੇਸ਼ ਕੀਤਾ ਵੇਖ ਕੇ ਕਹਿਆ—ਭਲੇ ਵਸਾਇਆ ਹੈ। [4]ਹੇ ਪੰਥ ਦੇ ਰਚਨਹਾਰ ! *ਇਹ ਮਹਿਮਾ ਦੋਵੀਂ ਪੌਰਾਣਕ ਪ੍ਰੰਭਤ ਹੀ ਕਰ ਸਕਦਾ ਹੈ, ਇਕ ਮੁਸਲਮਾਨ ਫੁਫੀ ਫ਼ਕੀਰ,ਜੋ ਗੁਰ ਨਾਨਕ ਦਾ ਬਖਸ਼ਿਆ,ਨਾਮ ਦੀ ਧਾਰਨਾ ਵਿਚ ਵਾਹਿਗੁਰੂ ਦੇ ਪ੍ਰੇਮ ਵਿਚ ਹੈ, ਆਪਣੇ ਸਤਿਗੁਰੂ ਨੂੰ ਮੱਛੀ, ਕੱਛੂ, ਆਦਿ ਦੀ ਉਪਮਾਂ ਕਦ ਦੇ ਸਕਦਾ ਹੈ, ਚਾਹੇ ਉਨਾਂ ਨੂੰ ਅਵਤਾਰ ਕਰਕੇ ਹੀ ਕਹਿ ਰਿਹਾ ਹੋਵੇ। ਉਸ ਦੇ ਸਿਮਰਕਾਰਾਂ ਵਿਚ ਪੌਰਾਣਕ ਵਿਦਿਆ ਹੀ ਨਹੀਂ ਹੈ, ਏਥੇ ਤਾਂ ਤੌਰੇਤ, ਜ਼ਬੂਰ, ਕੁਰਾਨ ਦੇ ਸਿਮਰਕਾਰ ਹਨ, ਓਹ ਜੇ ਕੁਛ ਭੀ ਸੀ ਮਹਿਮਾ ਦੇਵੇ ਤਾਂ ਆਪਣੇ ਸਿਮਰਕਾਰਾਂ ਦੀ ਆਪਣੇ ਜੁਆਨੀ ਦੇ ਸਿੱਖੇ ਮਤ ਦੀ ਦੇ ਸਕਦਾ ਹੈ, ਮੁਹੰਮਦ ਕਹੇ ਜਾ ਮੂਸਾ, ਈਸਾ, ਇਬਰਾਹੀਮ ਕਹੇ ਤਾਂ ਭਾਵੇਂ ਚੂਕ ਪਵੇ। ਇਹ ਅਚੂਕਵੀਂ ਉਪਮਾ ਜਾ ਰਿਆਸਤ ਦੇ ਦ੍ਰਾਹਮਣੀ ਦਬਾਉ ਦਾ ਫਲ ਹੈ ਜਾ ਆਦੇਪਕ ਹੈ।

ਅਧਿਕ ਸੁਹਾਏ।ਹਤਿ ਰਾਵਨ ਜਨੁ ਰਘੁਬਰ ਆਏ' ॥੩੫॥ਕਹਿ ਜਸੁ ਬਹੁ ਬਿਧਿ ਪਗ ਪਰ ਪਰਸੋ । ਗੁਰ ਗਹਿ ਭੁਜ ਗਰ ਲਾਵਨਿ ਕਰਸੋ । ਸਕਲ ਆਸ ਪੂਰਨ ਤਬਿ ਭਈ।ਸਭਿ ਗਨਾਤਾ ਉਰ ਮਹਿੰ ਬਿਦਤਈ ॥ ੩੬ ॥ ਸ਼੍ਰੀ ਗਰਦਿੱਤਾ ਤਬਿ ਚਲਿ ਆਯੋ।ਨਮੋ ਪਰਸਪਰ ਕਰਿ ਸੁਖ ਪਾਯੋ ।ਸਤਿਗੁਰ ਭਨਸੋ 'ਜਾਇੰ ਹਮ ਭੈਰੇ। ਇਹ ਅਬਿ ਬੈਠਹਿੰਗੇ ਢਿਗ ਤੇਰੇ' ॥੩੭॥ ਇਮ ਕਹਿ ਗਮਨ ਕੀਨਿ ਤਤਕਾਲਾ । ਜਾਤੀਮਲਕ ਬਿੱਪ੍ਰ ਲੈ ਨਾਲਾ । ਉਤਰਿ ਸੈਲ ਤੇ ਸਦਨ ਪ੍ਰਵੇਸ਼ੇ। ਦਰਸ਼ਨ ਦੀਨਿ ਕੁਟੈਬ ਅਸ਼ੇਸ਼ੇ[1] ॥ ੩੮ ॥ ਕਟ ਕਸਿ ਤੁੰਦਸ਼ ਜਾਮ ਬਿਤਾਏ । ਸ਼ਸਤ੍ਰ ਬਸਤ੍ਰ ਸਭਿ ਅੰਗ ਲਗਾਏ[2] । ਦੋਇ ਘਰੀ ਉਪਰ ਬਿਤ ਜਬੈ । ਕਮਰ ਕਸਾ ਖੋਲਸੋ ਗੁਰ ਤਬੈ ॥ ੩੯ ॥ ਸ਼ਸਤ੍ਰ ਬਸਤ੍ਰ ਸਭਿ ਧਰੇ ਉਤਾਰੀ।ਕੀਨਿ ਸ਼ਨਾਨ ਲੀਨਿ ਬਹੁ ਬਾਰੀ।ਤੀਰ ਆਦਿ ਕੇ ਘਾਵ ਬਿਸਾਲਾ । ਲਗੇ ਬਹੱਤਰ ਜਬਿ ਰਣ ਘਾਲਾ ॥੪੦॥ ਕਮਰਕਸਾ ਖੋਲਤਿ ਗਨ ਗਿਨੇ । ਸੁਨਿ ਸਭਿ ਬਿਸਮੇ ਸੇਵਕ ਭਨੇ।ਚਤੁਰ ਘਟੀ ਜਬਿ ਜਾਮਨਿ ਗਈ । ਕਰਿ ਭੋਜਨ ਦ੍ਰਿਗ ਨਿੰਦ੍ਰਾ ਲਈ ॥ ੪੧ ॥ ਅਪਨ ਸਰਬ ਹੀ ਕਰਿ ਕਰਿ ਖਾਨ । ਸੁਪਤਿ ਭਏ ਕਰਿ ਚਿੰਤਾ ਹਾਨਿ । ਉਤ ਬੁੱਢਲ ਢਿਗ ਬਾਬਾ[3]*ਬਿਚਰੇ। ਭੁਗਤਿ ਗਨਾਨ ਕੀ ਚਰਚਾ ਕਰੇ॥੪੨॥ਸੰਤਗੁਰ ਕੇ ਗੁਨ ਬਰਨਤਿ ਰਹੇ । ਜਿਨ ਕੋ ਸੁਨਿ ਸਿਖ ਦੁਰਮਤਿ ਦਹੇ।ਸ਼੍ਰੀ ਗੁਰਦਿੱਤੇ ਸੰਗ ਉਚਾਰਾ । 'ਜਿਸ ਛਿਨ ਛੂਟੈ ਸਰੀਰ ਤੁਮਾਰਾ ॥ ੪੩ ॥ ਕਰੁਨਾ ਕਰਿ ਇਤ ਹੀ ਚਲ ਆਇ । ਬਨਹਿ ਦੇਹੁਰਾ ਸਭਿ ਸੁਖਦਾਇ । ਪ੍ਰਾਨ ਅੰਤ ਕੋ ਸਮਾ ਪਹੁਚਾ ।ਪਾਯੋ ਗੁਰੁ ਦਰਸ਼ਨ ਚਿਤ ਰੁਚਾ' ॥ ੪੪ ॥ ਕਹਤਿ ਸੁਨਤਿ ਇਸ ਭਾਂਤਿ ਸੁ ਬਾਨੀ । ਤੀਨ ਜਾਮ ਤਬਿ ਨਿਸਾ ਬਿਹਾਨੀ।ਗੁਰੁ ਅਰਾਧਨ ਕੋ ਹੈ ਤਤਪਰ । ਮਹਾਂ ਤਾਪਸੀ ਭੈਸ ਬਡੀ ਧਰਿ ॥ ੪੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ. 'ਸ਼੍ਰੀ ਕੀਰਤਪੁਰ ਆਗਵਨ' .ਪ੍ਰਥੰਮ ਬਰਨਨੇ ਨਾਮ ਤੀਨਤ੍ਰਿੰਸਤੀ ਅੰਸੁ ॥ ੩੩ ॥

੩੪. [ਬੁੱਢਣਸ਼ਾਹ ਪ੍ਰਸੰਗ । ਸ਼ਾਹ ਨੂੰ ਹਾਰ ਦੀ ਖ਼ਬਰ]।

ਦੋਹਰਾ ॥ ਸ਼੍ਰੀ ਗੁਰ ਹਰਿਗੋਬਿੰਦ ਜੀ ਕੀਨੋ ਸੋਚ ਸ਼ਨਾਨ । ਪਹੁੰਚੇ ਬੁੱਢਣ-ਸ਼ਾਹ ਢਿਗ ਭਗਤ ਆਪਨੋ ਜਾਨਿ ॥ ੧ ॥ ਚੌਪਈ ॥ ਦੇਖਤਿ ਬੈਦੇ ਪਦ ਅਰਬਿੰਦਾ,ਧੰਨ ਦੇਨ ਤੁਮ ਕੋ ਦ੍ਰਿਖ ਕੈਦਾ!ਅੰਤ ਸਮੇਂ ਮੁਝ ਦਰਸ਼ਨ ਦੀਨਾ। ਕਜਸੋ ਕ੍ਰਿਤਾਰਥ ਨੇਕਟ ਹੀਨ' ॥ ੨ ॥ ਸੁਨਿ ਕਰਿ ਸਾਤੁਰਤ ਬਾਕ

[1]ਸਾਰੇ ਕੁਟੈਬ ਨੂੰ । [2]ਕਮਰਕਸੇ ਕੀਤੇ ਰਿਹਾਂ ਤੇ ਸ਼ਸਤਰ ਧਾਰੇ ਰਿਹਾਂ ੧੩ ਪਹਿਰ ਬੀਤ ਗਏ ਸਨ। [3]ਬਾਬਾ ਗੁਰਦਿੱਤਾ ਜੀ। *ਪਾ:—ਦੋਨੋਂ।

ਉਚਾਰਾ।'ਜੀਵਨ ਕੋ ਚਿਤ ਚਹਿ ਜਿ ਤੁਮਾਰਾ*।ਪਿਖਹੁ ਅਪਰ ਕੁਛੁ ਜਗਤ ਤਮਾਸ਼ਾ।ਕਰਹੁ ਆਪਨੀ ਪੂਰਨ ਆਸਾ'॥੩॥ਹਾਥ ਜੋਰਿ ਤਬਿ ਸਕਲ ਸੁਨਾਈ। 'ਬਰਖ ਪੰਚ ਸੈ ਬੈਸ ਬਿਤਾਈ। ਐਸੋ ਸਮਾਂ ਨ ਪ੍ਰਾਪਤ ਹੋਰੀ।ਭਏ ਦ੍ਰਿਸ਼ਟਿ ਗੋਚਰ ਤੁਮ ਮੋਰੀ॥੪॥ਮਹਾਂ ਤਾਪਸੀ ਜੋਗੀ ਘਨੇ।ਤਜਿ ਸੁਖ ਜਗ,ਬੈਰਾਗੀ ਬਨੇ। ਅੰਤ ਸਮੇਂ ਮਹਿੰ ਦਰਸ ਤੁਮਾਰਾ। ਚਾਹਤਿ, ਨਹਿੰ ਪ੍ਰਾਪਤਿ ਤਿਸ ਬਾਰਾ'॥੫॥ਨੇਤਿ ਨੇਤਿ ਜਿਸ ਬੇਦ ਪੁਕਾਰੈ। ਰੇਖ ਸਾਰਦਾ ਪਾਇੰ ਨ ਪਾਰੈ। ਸੋ ਤੁਮ ਨਿਕਟਿ, ਭਾਗ ਬਡ ਮੇਰੇ' । ਇਮ ਕਹਿ ਬੰਦਨ ਕਰਿ ਤਿਸ ਬੇਰੇ ॥੬॥ ਅਵਨੀ ਤਲ ਮਹਿੰ ਪੌਢਨ ਕੀਨਿ । ਭੋਤਕ† ਤਨ[1] ਤਤਛਿਨ ਤਜਿ ਦੀਨ। ਜਿਮ ਗਜ ਢੂਲ ਮਾਲ ਕੋ ਛਾਰੈ। ਬਿਨ ਸੰਕਟ ਤਿਮ ਤਜਨੋ ਸੁਖਾਰੈ ॥ ੭ ॥ ਸਤਿਗੁਰ ਬਿਖੈ ਲੀਨ ਹੁਇ ਗਯੋ । ਪੁਨ ਬਾਬਕ ਤਹਿੰ ਪਹੁੰਚਤਿ ਭਯੋ । ਆਸਾਵਾਰ ਗਾਇਬੋ ਕੀਨਿ । ਪਾਰਬ੍ਰਹਮ ਸਿਵਤੀ ਸੁਖ ਚੀਨਿ ॥੮॥ ਭਈ ਪ੍ਰਭਾਤਿ ਕਬਰ ਖਨਵਾਇ । ਆਛੀ ਬਿਧਿ ਤਿਸ ਕੋ ਦਫਨਾਇ । ਬਿਧੀਆ ਸ਼੍ਰੀ ਗੁਰਦਿੱਤਾ ਸਾਥ । ਸਭਿਹਿਨਿ ਸੰਗ ਲਏ ਤਬਿ ਨਾਥ ॥ ੯ ॥ ਕੀਰਤਪੁਰਿ ਨਿਕੇਤ ਕੋ ਆਏ । ਅਨਿਕ ਪ੍ਰਕਾਰਨਿ ਬਾਕ ਸੁਨਾਏ । ਬਸ ਕਰਿ ਬਹੁਤੇ ਦਿਵਸ ਗੁਜ਼ਾਰੇ । ਸਿੱਖ ਹਜ਼ਾਰਹੁੰ ਜਗ ਨਿਸਤਾਰੇ ॥ ੧੦ ॥

ਧੀਰਮੱਲ ਰਹਿ ਪੁਰਿ ਕਰਤਾਰਾ । ਸਭਿ ਗੁਰੁ ਕੋ ਸੁ ਸਮਾਜ ਸੰਭਾਰਾ । ਭਰ ਧਰਿ ਤੁਰਕੇਸ਼ੁਰ ਕੋ ਮਨ ਮੈਂ । ਪਾਤੀ ਲਿਖਤਿ ਭਯੋ ਤਿਸ ਛਿਨਿ ਮੈਂ ॥ ੧੧॥ 'ਹਮ ਹਮੇਸ਼ ਹਜ਼ਰਤ ਅਨੁਸਾਰੀ । ਜਥਾ ਅਪਰ ਖਲਕਤ ਹੈ ਸਾਰੀ' । ਪਠਨੋ ਦੂਤ ਲਵਪੁਰਿ ਕੋ ਧਾਯੋ । ਆਗੈ ਸਕਲ ਸ਼ਾਹੁ ਸੁਨਿ ਪਾਯੋ ॥ ੧੨ ॥ ਜੋ ਕਾਤੁਰ ਭਾਜੇ ਧਰਿ ਤ੍ਰਾਸ । ਕਹਨੋ ਜਾਇ ਕਾਲੇ ਖਾਂ ਨਾਸ । 'ਕੁਤਬਾ, ਪੈਂਦਖਾਨ, ਅਸਮਾਨ । ਅਨਵਰ ਸਹਿਤ ਚਮੂੰ ਸਭਿ ਹਾਨਿ' ॥ ੧੩ ॥ ਮੁਨਤਿ ਸ਼ਾਨਿ ਦਹਿਲਨੋ[2], ਬਿਸਮਾਨਨੋ । ਖਾਂ ਵਜ਼ੀਰ ਕੇ ਸੰਗ ਬਖਾਨਨੋ । 'ਹੋਤਿ ਅਚੰਭਾ ਮਮ ਉਰ ਮਾਂਹੀ । ਕਾਰਜ ਸਰਨੋ ਨ ਕੁਛੁ ਦਲ ਪਾਂਹੀ ॥ ੧੪ ॥ ਕੁਛਕ ਉਨ ਇਕ ਲੱਛ ਪਠਾਏ । ਸੋ ਗੁਰ ਰਣ ਕਰਿ ਛਿਤ ਸੁਪਤਾਏ । ਦਲ ਕੋ ਬਲ ਕੋ ਕਰਿ ਹੰਕਾਰ । ਗਏ ਜੰਗ ਕੋ ਪਾਇਸੁ ਹਾਰ'॥੧੫॥ਸੁਨਿ ਕਰਿ ਖਾਂ ਵਜ਼ੀਰ ਤਬਿ ਲਾ।'ਹਜ਼ਰਤ

---

[1]ਚਾਹੁੰਦੇ ਹਨ ਪਰ ਪ੍ਰਾਪਤ ਨਹੀਂ ਹੁੰਦਾ ਉਸ (ਮੌਤ) ਦੇਣੇ। [2]ਮੌਤ ਨਹੀਂ ਪਾ ਸਕਦੇ । [3]ਜਿਸ ਦੁਆਰਾ ਸਰੀਰ। [4]ਕੰਬਿਆ *ਖਿਆਲ ਹੈ ਕਿ ਫਕੀਰਦਸਮੇ ਵੱਲੋ ਜੀਵੇ ਸਮੇਂਤਕ ਰਿਹਾ ਹੈ। †ਪਾ:—ਕੋਤਕ।

ਸੀ ਰਾਵਰਿ ਚਿਤ ਭੋਲਾ। ਹੁਤੇ ਸ਼ਾਹੁ ਜਿਮ ਬਡੇ ਤੁਮਾਰੇ। ਸੇਵਤਿ ਗੁਰੁ ਪਗ ਸਿਜਦਾ ਧਾਰੇ॥੧੬॥ਕਰਿ ਪ੍ਰਸੰਨ ਬਰ ਸਭਿ ਨੇ ਪਾਏ।ਸਕਲ ਸਮਾਜ ਲਏ ਮਨ ਭਾਏ। ਸ਼੍ਰੀ ਨਾਨਕ ਸੰਗ ਬਾਬਰ ਮੇਲਾ। ਰਾਜ ਤੇਜ ਬਰ ਲੀਨਿ ਸੁਹੇਲਾ ॥੧੭॥ ਸ਼ਾਹੁ ਹਮਾਉਂ ਜਬਹਿ ਨਿਕਾਸਾ। ਪਹੁੰਚਨੋ ਸ਼੍ਰੀ ਅੰਗਦ ਕੇ ਪਾਸਾ। ਤਿਨ ਕੇ ਬਰ ਲੈ ਕਰਿ ਪਤਿਸ਼ਾਹੀ। ਕਰਨੋ ਰਾਜ ਬਡ ਅਵਨੀ ਮਾਂਹੀ ॥੧੮॥ਸ੍ਰਮਤਿਵੈਤਿ ਬਡ ਅਕਬਰ ਭਏ।ਸ਼੍ਰੀ ਗੁਰ ਅਮਰ ਅਰਾਧਨਿ ਕਿਏ। ਗੜ੍ਹ ਚਿਤੌੜ ਤਿਨ ਬਚ ਤੇ ਟੂਟਨੋ*। ਦ੍ਵਾਦਸ਼ ਬਰਖਨਿ ਜੋ ਨਹਿੰ ਛੂਟਨੋ ॥ ੧੯ ॥ ਮਿਲਿ ਕਰਿ ਭੇਟ ਪਰਗਣਾ ਕੀਨਿ। ਤਿਨ ਪ੍ਰਸੰਨਤਾ ਤੇ ਸੁਖ ਲੀਨ। ਪੁਨ ਸ਼੍ਰੀ ਅਰਜਨ ਹਰਿ ਗੋਵਿੰਦ। ਮਿਲਨੋ ਪਦਰ੍ਹੈ ਭੁਵ ਦ੍ਵੈ ਕਰ ਬੰਦਿ†॥੨੦॥ ਸਾਵਸਭੀ ਆਦਿਕ ਦੁਖ ਭਾਰੇ। ਗੁਰ ਪ੍ਰਸੰਨ ਕਰਿ ਸਕਲ ਨਿਵਾਰੇ। ਜਬਿ ਕੀ ਤੁਮ ਪਤਿਸ਼ਾਹਿਤ ਪਾਈ। ਅਨਿਕ ਬਾਰ ਹੀ ਰਾਰ ਮਚਾਈ ॥ ੨੧ ॥ ਬਹੁ ਨੁਕਸਾਨ ਤੁਮਾਰਾ ਭਯੋ। ਲਾਖਹੁੰ ਲਸ਼ਕਰ ਤਹਿੰ ਖਪਿ ਗਯੋ। ਮੈਂ ਬਹੁ ਬਾਰਿ ਅਰਜ਼ ਕਰਿ ਰਹਨੋ। ਭੇਤ ਨ ਕਛੂ ਆਪ ਨੇ ਲਹਨੋ ॥੨੨॥ ਅਪਰ ਨਰਨ ਸਮ ਜਾਨਤਿ ਉਰ ਮੈਂ। ਲਾਖਹੁੰ ਹਤਹਿੰ ਜੁ ਏਕ ਬਚਨ ਮੈਂ। ਜਿਨ ਸੋਂ ਕਰ ਜੋਰੇ ਬਨਿ ਆਵੈ। ਤਿਨ ਸੋਂ ਜੰਗ ਕਹਾਂ ਮਨ ਭਾਵੈ ॥ ੨੩ ॥ ਮੁਗਲਸਖਾਂ ਪੁਨ ਅਬਦੁਲ ਖਾਨ। ਲਲਾ ਸੁ ਕੰਬਰ, ਸੈਨ ਮਹਾਨ। ਬਨਿ ਪੈਂਦਾ ਅਬਿ ਨਿਮਕ ਹਰਾਮੀ। ਤੁਮਰੋ ਲਸ਼ਕਰ ਕਰਿ ਅਨੁਗਾਮੀ ॥੨੪॥ ਮਰਨੋ ਜਾਨਿ ਕੁਛ ਸਰੀ ਨ ਕਾਰਾ। ਜੋ ਗੁਰ ਸੰਗ ਲਰੈ ਜਗ ਸਾਰਾ। ਤਉ ਨ ਜੀਤ ਸਕੈ ਮਰਿ ਰਹੈ। ਕਹਾਂ ਬਾਤ ਤੁਮ ਲਸ਼ਕਰ ਅਹੈ' ॥ ੨੫ ॥ ਇੱਤਮਾਦਿਕ ਜਬਿ ਕਰਤੇ ਬਾਤੀ। ਤਬਿ ਲੌ ਧੀਰ ਮੱਲ ਕੀ ਪਾਤੀ। ਦਈ ਦੂਤ ਨੈ ਆਗੈ ਧਰਿਕੈ। ਖਾਂ ਵਜ਼ੀਰ ਸਗਰੀ ਪਠਿ ਕਰਿ ਕੈ ॥ ੨੬ ॥ ਬਿਸਮੈ ਭਯੋ–ਕਹਾਂ ਇਨ ਕੀਨਿ। ਗੁਰ ਪੌਤ੍ਰਾ ਇਮ ਭਯੋ ਅਧੀਨ। ਨਹੀਂ ਸ਼ਾਹੁ ਕੋ ਬਨਹਿ ਸੁਨਾਵਨਿ। ਸੁਨਿ ਪੁਨ ਕਰਹਿ ਨ ਜੰਗ ਮਚਾਵਨ–॥ ੨੭ ॥ ਕਹਨੋ ਸ਼ਾਹੁ ਸੋਂ 'ਖਤ ਮਹਿੰ ਲਿਖੋ':–ਮਰਨੋ ਤੁਰੰਗ

'ਪਿਤਾ। 'ਖਤ ਵਿਚ ਇਹ ਲਿਖਿਆ ਹੈ। *ਬਾਕਲੀ ਦਾ ਗੜ੍ਹ ਟੁੱਟਣ ਤੇ ਚਤੌੜ ਛੁਟੇ ਦੋਹਾਂ ਦੇ ਸਮਤ ਇਕ ਨਹੀਂ ਹਨ ਸੋ ਇਹ ਰਵਾਯਤ ਠੀਕ ਨਹੀਂ ਜਾਪਦੀ। (ਦੇਖੋ ਪੰਨਾ ੧੬੮੩ ਦੀ ਟੂਕ†)। †ਜਹਾਂਗੀਰ ਨੇ ਗੁਰੂ ਅਰਜਨ ਜੀ ਦੇ ਕਤਲ ਦਾ ਹੁਕਮ ਆਪ ਦਿਤਾ ਸੀ, ਪਰ ਪਿੱਛੋਂ ਵੇਰ ਹਵਾਲੇ ਕਰਕੇ ਇਹ ਮਾਨੋਂ ਇਕਰਾਰ ਕੀਤਾ ਕਿ ਉਹ ਹੁਕਮ ਮੁਆਫ਼ ਸੀ ਤੇ ਇਸ ਦਾ ਕਾਰਨ ਇਹ ਵੇਰ ਸੀ, ਫਿਰ ਗੁਰੂ ਜੀ ਨਾਲ ਮੇਲ ਦੱਸਦਾ ਸਿਹਾ।

ਦੁਤਿਯ ਰਹਣ ਬਿਖੈ। ਪੌਨ ਭਰੈ ਖਲੜੇ ਇਹੁ ਸ੍ਵਾਸਾਇਨ ਕੈ ਜੀਵਨ ਕਹਾਂ ਬਿਸਾਸ ॥੨੮॥ ਇਸ ਤੇ ਭੀ ਤੁਮ ਰੋਸ ਨਿਵਾਰੋ।ਨਿੰਮ੍ਰ ਹੋਇ ਅਬਿ ਬੰਦਨ ਧਾਰੋ। ਜਥਾ ਬਡੇਰੇ ਮਾਨਤਿ ਰਹੋ। ਤਥਾ ਆਪ ਕੌ ਲਾਇਕ ਅਹੋ ॥ ੨੯ ॥ ਕਿਸੀ ਵਸਤੁ ਕੀ ਕਮੀ ਨ ਤੁਮ ਕੌ। ਥਨਹੁ ਸਰਲ, ਤਜਾਗਹੁ ਗਰ ਗਮ ਕੌ[1]। ਬਹੁਰ ਕੁਟਿਲਤਾ[2] ਧਾਰਹੁ ਨਾਂਹੀ। ਸੁਖ ਭੋਗਹੁ ਅਪਨੇ ਘਰ ਮਾਂਹੀ[3] ॥ ੩੦ ॥ ਸੁਨਿ ਉਪਦੇਸ਼ ਸ਼ਾਹੁ ਮਨ ਢਿਗਯੋ। ਨਿਜ ਕ੍ਰਿਤ ਲਖਿ ਪਛੁਤਾਵਨ ਕਰਯੋ।–ਬ੍ਰਿਥਾ[4] ਆਪਨੀ ਸੈਨ ਮਰਾਈ। ਜਿਸ ਤੇ ਕਾਰਜ ਸਰਯੋ ਨ ਰਾਈ–॥ ੩੧ ॥ ਹਾਥ ਜੋਰਿ ਗੁਰ ਦਿਸ਼ਿ ਮੁਖ ਕਰਿਕੈ। ਸਿਜਦਾ ਕੀਨਿ ਧਰਨਿ ਸਿਰ ਧਰਿ ਕੈ। 'ਅਬਿ ਮੈਂ ਦੇਹ ਨ ਤੁਮ ਸੰਗ ਕਰੌਂ। ਜਬਿ ਲਗਿ ਪ੍ਰਾਨ ਦੇਹਿ ਮੈਂ ਧਰੌਂ ॥੩੨॥ ਪਾਛਲ ਬਾਤ ਛਿਮਾ ਸਭਿ ਕਰੀਅਹਿ। ਮੋ ਪਰ ਨਹੀਂ ਕੋਪ ਕੌ ਧਰੀਅਹਿ'। ਖਾਂਵਜ਼ੀਰ ਪਾਤੀ ਲਿਖਿ ਦੀਨਿ।ਧੀਰ-ਮੱਲ ਪਹਿ ਭੇਜਨ ਕੀਨਿ ॥ ੩੩ ॥ 'ਗੁਰ ਘਰ ਸੋਂ ਨਹਿੰ ਸ਼ਾਹੁ ਬਿਗਾਰਹਿ। ਬੰਦਨ ਕਰੀ, ਭਯੋ ਅਨੁਸਾਰਹਿ'। ਲੇ ਕਰਿ ਹਲਕਾਰਾ ਢਿਗ ਆਯੋ।ਪਾਠ ਕਹਿ ਧੀਰ ਮੱਲ ਹਰਖਾਯੋ ॥ ੩੪ ॥ ਸ਼ਾਹ ਦਿਸ਼ਾ ਇਸ ਬਿਧਿ ਭੀ ਬਾਤੀ।

ਅਬਿ ਗੁਰ ਕਥਾ ਸੁਨਹੁ ਅਵਦਾਤੀ।ਕੀਰਤਪੁਰਿ ਕੌ ਅਧਿਕ ਵਸਾਯੋ। ਸਿਖ ਸੰਤਾਨ ਕੌ ਅਨੰਦ ਉਪਾਯੋ ॥ ੩੫ ॥ ਕਬਹੁੰ ਜਾਇ ਗੁਰ ਕਰਹਿੰ ਅਖੇਰੈਂ। ਹੁਇ ਬਿਹੰਗ ਮ੍ਰਿਗ ਮੁਕਤਿ ਘਨੇਰੈਂ। ਬਹੁ ਸੰਗਤਿ ਦਰਸ਼ਨ ਕੌ ਆਵੈ। ਧਨੀ ਮਸੰਦ ਦਰਬ ਬਹੁ ਲਯਾਵੈਂ ॥ ੩੬ ॥ ਚਾਰਹੁੰ ਦਿਸ਼ਿ ਤੇ ਗੁਰ ਕੀ ਕਾਰ। ਨਿਤਪ੍ਰਤਿ ਆਵਹਿ ਦਰਬ ਉਦਾਰ। ਰਾਤ ਦਿਵਸ ਹੁਇ ਦੀਰਘ ਦੇਗ। ਭਜਨੈ ਜੋਗ,ਰਹਿ ਬਿਨ ਉਦਵੇਗ[5]॥੩੭॥ਮੇਲਾ ਲਗਨੈ ਰਹੈ ਦਰਬਾਰ। ਦਰਸ਼ਨ ਦੇਖੇ ਅਨੰਦ ਉਦਾਰ। ਕਥਾ ਕੀਰਤਨ ਦਿਨ ਪ੍ਰਤਿ ਹੋਇ। ਸੁਨਿ ਸੁਨਿ ਮਨ ਨਿਰਮਲ ਸਭਿ ਕੋਇ ॥ ੩੮ ॥ ਇਕ ਦਿਨ ਬੈਠੇ ਸਭਾ ਲਗਾਏ। ਦੂਰ ਦੇਸ਼ ਤੇ ਦੁਇ ਸਿੱਖ ਆਏ। ਤਿਹ ਕੀ ਸੰਗਤ ਲਿਖਿ ਅਰਦਾਸ। ਪਹੁੰਚਾਈ ਸਤਿਗੁਰ ਕੇ ਪਾਸ॥੩੯॥ਕਰਿ ਬੰਦਨ ਧਰਿ ਦੀਨਿ ਅਗਾਰੀ। ਖੋਲਿ ਸੁ ਪਠੀ ਹਕੀਕਤ ਸਾਰੀ। 'ਸ੍ਰੀ ਸਤਿਗੁਰੋ! ਤੁਮ ਹੋ ਬਾਸ ਪ੍ਰੇਮ। ਪਹੁੰਚਹੁ ਸਿੱਖਨਿ ਢਿਗ ਦਿਹੁ ਛੇਮ ॥ ੪੦ ॥ ਇਹੁ ਸਭਿ ਦੇਸ਼ ਦਾਸ ਗੁਰ ਕੇਰਾ। ਚਾਹਤਿ ਹੈ ਇਤਿ ਦਰਸ਼ਨ ਹੇਰਾ। ਅਪਨੇ ਘਰ ਪਾਵਨ ਕੌ

[1]ਗੁਰੂ ਵਲੋਂ ਫਿਕਰ ਛਡ ਦਿਓ। [2]ਵੰਗਾ ਚਰਤਾਉ। [3]ਵਿਅਰਥ। [4](ਨੰਗ ਦਾ) ਉੱਦਮ, ਨੇਮ।

ਕਰੈਂ। ਰਾਵਰ ਕੋ ਪਾਵਨ[1] ਜਬਿ ਪਰੈਂ[2] ॥ ੪੧ ॥ ਸੁਨਿ ਸਤਿਗੁਰ ਸ਼੍ਰੀ ਮੁਖ ਮੁਸਕਾਏ।–ਦੇਸ਼ ਦੂਰ ਬਹੁ ਕਿਤ ਕੋ ਜਾਏ–। ਬਿਧੀਚੰਦ ਕੀ ਦਿਸ਼ਾ ਨਿਹਾਰਾ। ਹਿਤ ਭੇਜਨ ਕੇ ਬਾਕ ਉਚਾਰਾ॥੪੨॥'ਤੋਹਿ ਮੋਹਿ ਮੈਂ ਭੇਦ ਨ ਕੋਈ*। ਪਹੁੰਚਹੁ ਤਹਾਂ ਸਿਦਕ ਲਿਹੁ ਜੋਈ। ਸਭਿ ਸੰਗਤ ਕੋ ਦਰਸ਼ਨ ਦੀਜੈ। ਗੁਰ ਕੀ ਕਾਰ ਸੰਭਾਰਿ ਸੁ ਲੀਜੈ' ॥ ੪੩ ॥ ਸੁਨਿ ਆਇਸੁ ਕੋ ਬਿਲਮ ਨ ਕਰੀ।ਚਲਨ ਹੇਤੁ ਮਨਸਾ ਉਰ ਧਰੀ।ਚਰਨ ਕਮਲ ਕੋ ਬੰਦਨ ਕਰਿਕੈ। ਗਮਨਜੋ ਬਿਧੀਚੰਦ ਹਿਤ ਧਰਿਕੈ ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੇ 'ਸਾਹੁ' ਪ੍ਰਸੰਗ ਵਰਣਨੰ ਨਾਮ ਚਤੁਰ ਤ੍ਰਿੰਸਤੀ ਅੰਸੂ ॥ ੩੪ ॥

੩੫. [ਦੋਊ ਨਗਰ, ਸੁੰਦਰ ਸ਼ਾਹ ਪਾਸ ਬਿਧੀਚੰਦ]।

ਦੋਹਰਾ ॥ ਅਜ਼ਮਤ ਦੇ ਸ਼੍ਰੀ ਸਤਿਗੁਰੂ ਬਿਧੀਆ ਦਿਯੋ ਪਠਾਇ। ਸੱਤਿਨਾਮ ਸ਼੍ਰੀ ਮੰਤ੍ਰ ਜਪਿ ਪਹੁੰਚਨੋ ਮਗ ਸਹਿਸਾਇ ॥ ੧ ॥ ਚੌਪਈ ॥ ਪੂਰਬ ਦੱਖਣ ਸੰਧਿ ਜਿ ਅਹੈ [3]।ਅਗਨ ਕੋਨ ਮਹਿੰਸੇ ਨਰ ਰਹੈਂ।ਤਿਤ ਕੋ ਅਜ਼ਮਤ ਕਰਿ ਜ਼ੋਰ। ਜਾਇ ਪਹੁੰਚਤਿ ਭਾ ਇਕ ਠੌਰ ॥ ੨ ॥ ਦੋਊ ਨਗਰ[4] ਇਕ ਤਹਾਂ ਬਸੰਤਾ। ਸੁੰਦਰ ਸ਼ਾਹ ਫਕੀਰ ਰਹੰਤਾ। ਤਹਾਂ ਸ਼ੁਸ਼ਕ ਤਰੁ ਹੇਰਨਿ ਕਰਨੋ। ਬੈਠਿ ਬਿਧੀਚੰਦ ਆਨੰਦ ਧਰਨੋ ॥ ੩ ॥ ਹਰਨੋ ਹੋਤਿ ਭਾ ਸੋ ਤਤਕਾਲਾ। ਪੂਰਿ ਜਨ ਪੇਖਿ ਅਚੰਭ ਬਿਸਾਲਾ। ਆਇ ਸਭਿਨਿ ਸੇਵਾ ਬਡ ਕੀਨਿ। ਦੇਖਹਿੰ ਜਨੁ ਮਹਾਤਮਾ ਚੀਨ ॥੪॥ ਸੁੰਦਰ ਸ਼ਾਹੁ ਬਸਹਿ ਤਹਿੰ ਕਾਨਨ[5]। ਸੁਨਤਿ ਭਯੋ ਮਹਿਮਾ ਇਹੁ ਕਾਨਨ[6]।–ਮਹਾਂਪੁਰਖ ਇਕ ਆਵਨ ਕਰਨੋ। ਬੈਠਤਿ ਸੁਸ਼ਕ ਬ੍ਰਿੱਛ ਭਾ ਹਰਨੋ–॥੫॥ ਬਿਸਮਤ ਹੁਇ ਹੇਰਨ ਕਹੁ ਚਾਹਾ। ਕੇਹਰਿ ਏਕ ਹਕਾਰਨੋ ਪਾਹਾ[7] । ਹੁਇ ਅਰੂਢ ਬਿਧੀਏ ਢਿਗ ਆਯੋ । ਅਪਨਿ ਸ਼ੇਰ ਤੇ ਚਹਤਿ ਭਰਾਯੋ ॥ ੬ ॥ ਹੁਤਾ ਨਰਨਿ ਕੀ ਭੀਰ ਵਡੇਰੇ। ਕੇਹਰਿ ਭੰਮ ਆਵਤੇ ਹੇਰੇ। ਭਾਜਜ ਲੋਕ ਜਾਇ ਪੁਰਿ ਬਰੇ।ਬਿਧੀਚੰਦ ਇਕ ਥਿਰਤਾ ਧਰੇ॥੭॥ਸੁੰਦਰ ਸ਼ਾਹ ਨਿਹਾਰਿ ਜਬਿ ਆਯੋ।ਨਿਜ ਕੇਹਰਿ ਤੇ ਚਹਤਿ ਗਹਾਯੋ। ਭਬਿ ਬਿਧੀਏ ਚਖ ਤਾੜਿ[8] ਬਿਲੋਕਾ। ਆਵਤਿ ਚਲਨੋ ਦੂਰਤ ਹੀ ਰੋਕਾ ॥ ੮ ॥ ਭਯੋ ਸਚੇਭ ਸਿਲਾ ਸਮ ਸ਼ੇਰ। ਚਰਨ ਬਦਨ ਹਾਲਤਿ ਨਾਹੰ ਫੇਰ। ਨਿਜ ਅਜ਼ਮਤ ਕੋ ਸੁੰਦਰ ਸ਼ਾਹੁ। ਲਾਇ ਰਹਨੋ ਜੋਤਿਕ ਸੀ

---

*ਚਰਨ। [1]ਪੂਰਬ ਤੇ ਦੇਖਣ ਦੀ ਮੰਧੀ ਜੋ ਹੈ। [3]ਨਾਮ ਹੈ ਨਗਰ ਦਾ ਜੋ ਯੂ. ਪੀ. ਵਿਚ ਹੈ। [5]ਬਨ ਵਿਚ। [6]ਕੰਨੀਂ। [7]ਕੋਲ। [8]ਨੇਤ੍ਰਾਂ ਨਾਲ ਤਾੜ ਕੇ। *ਵਿਸ਼ੇਸ਼ ਲਈ ਦੇਖੋ ਅਗੇ ਅੰਸੂ ੪੪ ਅੰ: ੨੭।

ਪਾਹੂ ॥ ੯ ॥ ਗਰਬ ਸਰਬ ਨਿਜ ਉਰ ਕੋ ਹਰਨੋ। ਬਡੋ ਆਪਨੇ ਤੇ ਲਖਿ ਪਰਨੋ। ਜਾਇ ਬੰਦਨਾ ਕੀਨਿ ਅਗਾਰੀ। 'ਮਹਾਂ ਪੁਰਖ ਤੁਮ ਹੋ ਤਪਿ ਭਾਰੀ॥ ੧੦॥ ਛਿਮਹੁ ਅਵੱਗਯਾ ਹਮ ਤੇ ਭਈ।ਕੋਹਰਿ ਕੋ ਅਬਿ ਦਿਹੁ ਮੁਕਤਈ[1]'। ਤਬਿ ਬਿਧੀਆ ਕਹਿ ਜਤਨ ਗਹੀਰ[2]। ਸੱਤਿਨਾਮ ਕਹਿ ਛਿਰਕਹੁ ਨੀਰ[3]' ॥ ੧੧ ॥ ਸੁੰਦਰ ਸ਼ਾਹੁ ਕਰਨੋ ਜਬਿ ਕਹਨੋ। ਪ੍ਰਾਨ ਅੰਤ ਕੋਹਰਿ ਤਬਿ ਲਹਨੋ। ਅਪਰ ਦੇਹਿ ਸੁੰਦਰ ਹੁਇ ਗਈ। ਬਿਧੀਚੰਦ ਕੋ ਬੰਦਨ ਕਈ ॥ ੧੨ ॥ ਦੇਖਤਿ ਬਿਸਮਨੋ ਸੁੰਦਰ ਸ਼ਾਹੁ। 'ਕੋ ਹੈਂ ਤੂੰ ਕਹੁ ਸਚੁ ਹਮ ਪਾਹੂ'। ਸੁਨਤਿ ਆਪਨੀ[4] ਕਥਾ ਸੁਨਾਈ। 'ਮੋਕਹੁ ਜਾਨਹੁ ਕਿੰਨਰ ਰਾਈ[5] ॥ ੧੩ ॥ ਦੇਵ ਸਭਾ ਮਹਿੰ ਬੈਠੋ ਹੁਯੋ। ਦੁਰਬਾਸ਼ਾ ਤਹਿੰ ਆਵਨ ਕਿਯੋ। ਮੋ ਕੋ ਉਲੰਘਿ ਅਗਾਰੀ ਜਾਦਿ।ਬੈਠਨੋ ਰਿਖਿਬਰ ਸਹਿਜ ਸੁਭਾਇ ॥ ੧੪ ॥ ਮਮ ਉਪਰ ਕੋ ਉਲੰਘਨੋ ਜਥੈ। ਰਿਸ ਤੇ ਕ੍ਰੂਰ ਦ੍ਰਿਸ਼ਟਿ ਮੈਂ ਭਥੈ। ਦੁਰ-ਬਾਸ਼ੇ ਜਬਿ ਮੋਕਹੁ ਹੇਰਾ। ਕ੍ਰੂਰ ਬਿਲੋਚਨ[6] ਬਦਨ ਬਡੇਰਾ ॥ ੧੫ ॥ ਤਪਨਿਧਿਕ੍ਰੋਧੀ[7] ਸ੍ਰਾਪ ਬਖਾਨੋ। ।–ਮੁਝ ਦਿਸ਼ਿ ਦੇਖਤਿ ਸ਼ੇਰ ਸਮਾਨ।ਧਰਹੁ ਜੂਨਿ ਅਵਨੀ ਤਲ ਜਾਇ–। ਸੁਨਿ ਮੈਂ ਬੂਝਨੋ ਬਹੁ ਡਰ ਪਾਇ ॥੧੬॥– ਸ੍ਰਾਪ ਅੰਤ ਕਬਿ ਹੋਵੈ ਮੇਰਾ–।ਕ੍ਰਿਪਾ ਕਰਤਿ ਬੋਲਨੋ ਤਿਸ ਬੇਰਾ।–ਸ਼੍ਰੀ ਗੁਰ ਨਾਨਕ ਕਲਿ ਅਵਤਾਰੇ। ਸੋ ਜਬਿ ਖਸ਼ਟਮ ਬਪੁ ਕੋ ਧਾਰੈਂ ॥ ੧੭ ॥ ਤਿਸ ਕੋ ਸਿਖ ਗਯਾਨੀ ਇਕ ਦੇਖਿ[8]। ਤਬਿ ਮੁਕਤਹਿ ਗੋ ਸ੍ਰਾਪ ਵਿਸ਼ੇਖ–। ਸੋ ਇਹੁ ਮਿਲਨੋ ਜੂਨ ਛੁਟਿ ਮੇਰੀ। ਮੈਂ ਅਬਿ ਗਮਨੋਂ ਦਰਸ਼ਨ ਹੋਰੀ ॥੧੮॥ ਭਾਗ ਧੰਨ ਤੂੰ ਅਪਨੇ ਜਾਨਿ। ਪੂਰਿ ਕਾਮਨਾ ਹੋਇ ਮਹਾਨ'। ਇਮ ਕਹਿ ਨਭ ਕੀ ਓਰ ਸਿਧਾਯੋ। ਸੁੰਦਰ ਸ਼ਾਹੁ ਸੁਨਤਿ ਬਿਸਮਾਯੋ ॥ ੧੯ ॥ ਕਰਿ ਬਿਨਤੀ ਭਜਿ ਗਿਨਤੀ ਆਨਿ। ਰਾਖਨੋ ਅਪਨੇ ਨਿਕਟਿ ਸੁਜਾਨ । ਅਨਿਕ ਭਾਂਤਿ ਕੀ ਸੇਵਾ ਕਰੀ। ਸੁਨਤਿ ਬਚਨ ਦੁਬਿਧਾ ਸਭਿ ਹਰੀ॥੨੦॥ ਤੀਨ ਦਿਵਸ ਬਸਿ ਬਿਧੀਆ ਚਾਲਾ। ਹਿਤ ਰਾਖਨ ਕਹਿ ਬਨੈ ਬਿਸਾਲਾ। 'ਤੁਮ ਮੋਰੇ ਗੁਰ[9] ਦੀਨਸਿ ਗਯਾਨਾ। ਫਲ ਪ੍ਰਾਪਤਿ ਤਪ ਕਿਯ ਜੁ ਮਹਾਨ॥ ੨੧ ॥ ਰਹਨੋ ਨ ਜਾਇ ਤੁਮਾਰੇ ਬਿਨਾ। ਤਨ ਤਜਿਬੋ ਤੁਮ ਢਿਗ,

---

[1] ਮੁਕਤੀ। [2] ਡਾਢੀ। [3] ਭਾਵ ਸ਼ੇਰ ਨੇ ਆਪਣੀ। [4] ਰੰਧਰਬਾਂ ਦਾ ਰਾਜਾ। [5] ਭਾਵ ਦੁਰਬਾਸ਼ਾ ਨੇ। [6] ਦੇਖੇਗਾ (ਤੈਂ ਵੱਲ)। [7] ਭਾਵ ਮੁਰਸ਼ਦ ਅਰਥਾਤ ਗੁਰਮੁਖ ਤੋਂ ਹੈ, ਬਿਧੀਏ ਵਿਚ ਗੁਰੂ ਜੀ ਦੀ ਕਲਾ ਵਰਤ ਰਹੀ ਹੈ, ਪਿੱਛੇ ਲਿਖ ਆਏ ਹਨ।

ਚੀਹ ਘਨਾ[1]। ਬਿਧੀਚੰਦ ਸੁਨਿ ਧੀਰਜ ਦੀਨਿ। 'ਮਮ ਤੁਮ ਬੈਸ ਏਕ ਸਮ ਚੀਨ ॥ ੨੨ ॥ ਮਾਸ ਰੁ ਬਾਸਰੁ ਘਟਿਕਾ ਸੋਇ[2]। ਮੋਰ ਤੋਰ ਤਨ ਤਜਾਗਨਿ ਹੋਇ[3]। ਸੁਨਤਿ ਅਨੰਦ ਭਾ ਸੁੰਦਰ ਸ਼ਾਹੁ। 'ਕਰਹੁ ਕ੍ਰਿਪਾ ਤਬਿ ਹੋਵਹੁ ਪਾਹੁ ॥ ੨੩ ॥ ਦੋਨਹੁੰ ਤਨ ਤਜਾਗਹਿੰ ਇਕ ਕਾਲ। ਗਮਨਹੁ ਲੇ ਪ੍ਰਲੋਕ ਨਿਜ ਨਾਲ। ਦਾਸ ਜਾਨਿ ਨਿਜ ਬਿਰਦ ਸੰਭਾਰਹੁ। ਆਪ ਤਰਹੁ ਅਰੁ ਮੋ ਕਹੁ ਤਾਰਹੁ' ॥ ੨੪ ॥ ਸੁਨਿ ਬਿਨਤੀ ਬਿਧੀਆ ਸੁ ਪ੍ਰਸੰਨ। 'ਤਵ ਸੰਕਲਪ ਹੋਇ ਨਹਿੰ ਅੰਨ। ਜਥਹਿ ਸਮਾਂ ਤਨ ਤਜਿਬੋ ਹੋਇ। ਤੁਝ ਢਿਗ ਪਹੁੰਚੌਂ ਲਖਿ*ਮੈਂ ਸੋਇ ॥ ੨੫ ॥ ਇਹਾਂ ਆਨਿ ਮੈਂ ਤਜਾਗਹੁੰ ਪ੍ਰਾਨ। ਬੈਠਹੁ ਆਪ ਧਰਹੁ ਗੁਰ ਧਯਾਨ'। ਸੁਨਿ ਅਨੰਦ ਬਹੁ ਸੁੰਦਰ ਸ਼ਾਹੁ। ਬੰਦਤਿ ਬਿਧੀਚੰਦ ਪਦਪਾਹੁ ॥ ੨੬ ॥ 'ਅਬਿ ਮੈਂ ਕਾਜ ਗੁਰੂ ਕੇ ਜਾਵੌਂ। ਤਨ ਕੇ ਅੰਤ ਸਮੈ ਪੁਨ ਆਵੌਂ'। ਇਮ ਕਹਿ ਗਯੋ ਦੇਸ਼ ਤਿਸ ਮਾਂਹੀ। ਗੁਰ ਸੰਗਤਿ ਪੱਤ੍ਰੀ ਪਠਿ ਜਾਂਹੀ ॥ ੨੭ ॥ ਸਾਗਰ ਟਾਪੂ ਮਹਿੰ ਅਭਿਰਾਮ। ਪੁਰਿ ਮੈਨਾਕ[4] ਤਾਂਹਿ ਕੋ ਨਾਮ। ਦਿਯੋ ਹੁਕਮਨਾਮਾ ਗੁਰ ਕੇਰਾ। –ਇਹੁ ਸਿਖ ਪਿਖਹੁ ਰੂਪ ਜਿਮ ਮੋਰਾ– ॥ ੨੮ ॥ ਸੁਨਤਿ ਅਨੰਦ ਭਏ ਸਿਖ ਸਾਰੇ। ਦੇਤਿ ਉਪਾਇਨ ਬੰਦਨ ਧਾਰੇ। ਸ਼੍ਰੀ ਗੁਰ ਹਰਿਗੋਵਿੰਦ ਮਨਿੰਦ। ਬਿਧੀਚੰਦ ਕੋ ਮਾਨਹਿੰ ਬ੍ਰਿੰਦ ॥ ੨੯ ॥ ਬਸਨ ਬਿਭੂਖਨ ਜਰੇ ਜਵਾਹਰ। ਜਥਰ ਅਜਾ-ਇਬ ਜ਼ੇਬ ਸੁ ਜ਼ਾਹਰ। ਭਾਂਤਿ ਭਾਂਤਿ ਕੇ ਭੋਜਨ ਭਾਵਤਿ। ਪ੍ਰੇਮੁ ਭਾਉ ਤੇ ਭਲੇ ਅਚਾਵਤਿ ॥ ੩੦ ॥ ਰੈਣ ਦਿਵਸ ਆਇਸੁ ਮਹਿੰ ਰਹੈਂ। ਬਾਂਛਤਿ ਰਿਦੈ ਮਨੋਰਥ ਲਹੈਂ। ਗੁਰਬਾਨੀ ਪੜਿ ਅਰਥ ਸਮੇਤ।ਬਿਧੀਚੰਦ ਉਪਦੇਸ਼ ਸੁ ਦੇਤਿ ॥ ੩੧ ॥ 'ਗੁਰ ਮਹਿਮਾ ਸਿਮਰਤਿ ਸਤਿਨਾਮੁ। ਹਉਮੈ ਤਜਾਗਨਿ ਮਨ ਬਿਸਰਾਮੁ। ਦਯਾ ਖਿਮਾ ਸੁਚ ਸੰਜਮ ਧੀਰਜ †। ਧਰਮ ਪਰਾਇਨ[5] ਸਾਚੁ ਸੁ ਬੀਰਜ"‡ ॥ ੩੨ ॥ ਗੁਰਸਿੱਖੀ ਨਿਰਮਲ ਸੰਤੋਖ। ਸਦਾ ਗੁਰੂ ਕੇ ਰਹੈ ਭਰੋਸ'। ਇੱਤਯਾਦਕ ਗੁਨ ਨਿਕਲ ਬਤਾਏ। ਮਨ ਬਿਕਾਰ ਦੁਬਿਧਾਦਿ ਹਟਾਏ ॥ ੩੩ ॥ ਗੁਰਮੱਤ ਸਿੱਖਨਿ ਮਹਿੰ ਉਪਜਾਈ। ਦੁਰਮੱਤ ਮਤਸਰ ਆਦਿ ਮਿਟਾਈ। ਕਰਿ ਕਰਿ ਬਿਨੈ ਮਾਸ ਇਕ ਰਾਖਾ। ਅਸਨ

[1]ਬਹੁਤਾ ਚਾਹੁੰਦਾ ਹਾਂ। [2]ਮਹੀਨਾ ਦਿਨ ਤੇ ਘੜੀ ਉਹੋ (ਦੇਵੇਗੀ ਜਦੋਂ.....)। [3]ਇਕ ਪਹਾੜ ਜੋ ਦੇਖਣੀ ਹਿੰਦ ਤੇ ਲੰਕਾ ਦੇ ਵਿਚਕਾਰ ਸਾਗਰ ਵਿਚ ਜਾ ਟਿਕਿਆ ਲਿਖਿਆ ਹੈ,ਹੋ ਸਕਦਾ ਹੈ ਕਿ ਸ਼ਿਵਨਾਭ ਦੇ ਦੇਸ਼ ਤੋਂ ਭਾਵ ਹੋਵੇ, ਕਿਉਂਕਿ ਓਹੋ ਸਿੱਖੀ ਸੀ। ਅੰਕ ੩੬ ਵਿਚ ਬਿਧੀਚੰਦ ਜਹਾਜ ਚੜ੍ਹ ਕੇ ਉਤਾਰਆਉ ਦਾਹੈ। [4]ਆਸਦੇ। [5]ਬਲਵਾਨ। *ਪਾ:–ਪਲ। †ਪਾ:–ਧੀਰ। ‡ਪਾ:–ਸਦਗੁਨ ਬੀਰ।

ਅਚਾਇ ਮ੍ਰਿਦੁਲ ਬਹੁ ਭਾਖਾ ॥ ੩੪ ॥ ਗਮਨ ਹੋਤੁ ਬਹੁ ਬਾਰ ਉਚਰਨੋ। ਸੰਗਤਿ ਤਬਹਿ ਬਿਸਰਜਨ ਕਰਨੋ। ਅਰਪੈ ਹਯ ਜਿਨ ਕੀਮਤ ਭਾਰੇ। ਸੰਗ ਦਾਸ ਦੀਨਸਿ ਰਖਵਾਰੇ ॥ ੩੫ ॥ ਬਹੁ ਸਮਾਜ ਲੈ ਚਢਨੋ ਜਹਾਜੁ। ਆਧਹੁ ਉਤਰਿ, ਕਰੈ[1] ਗੁਰ ਕਾਜੁ। ਕੀਰਤਪੁਰਿ ਮਹਿੰ ਆਨਿ ਪ੍ਰਵੇਸ਼ਾ। ਅੱਗੂ ਉਪਾਇਨ ਕੀਨਿ ਅਸ਼ੇਸ਼ਾ ॥ ੩੬ ॥ ਪਰਨੋ ਚਰਨ ਪਰ ਬੰਦਨ ਠਾਨੀ।ਮੁਖ ਮੁਸਕਾਇ ਦੇਖਿ ਕਹਿ ਬਾਨੀ।'ਜਨਮ ਧੰਨ ਜਗ ਭਯੋ ਤੁਹਾਰਾ। ਰਹਨੋ ਸੁਧਾਰਤਿ ਗੁਰ ਘਰ ਕਾਰਾ'॥੩੭॥ਬਿਧੀਚੰਦਆਨੰਦਬਿਲੰਦੋਪਰਸਿ ਪਦਾਰਬਿੰਦ ਕਰ ਬੰਦੋ। 'ਇਹੁ ਸਭਿ ਨਾਵਰ ਕੀ ਬਹੁ ਕਰੁਨਾ। ਦਾਸ ਦੀਨ ਨੇ ਕਸ਼ਾ ਹੈ ਕਰਨਾ'॥੩੮॥ਬਸਨ ਬਿਭੂਖਨ ਧਨ ਗਨ ਲਯਾਯੋ। ਸ਼੍ਰੀ ਸਤਿਗੁਰ ਕੇ ਅੱਗੂ ਟਿਕਾਯੋ। ਘੋਰੇ ਚਪਲ ਸਕਲ ਦਰਸਾਇਵ। ਅਰਪੈ ਪਗ ਪੰਕਜ ਲਪਟਾਇਵ ॥ ੩੯ ॥ ਗਹਿ ਭੁਜ ਪ੍ਰਭੁ ਨਿਜ ਕੰਠ ਲਗਾਯੋ। ਬ੍ਰਹਮਗਯਾਨ ਮਨ ਬਿਖੈ ਟਿਕਾਯੋ। ਅਧਿਕ ਪ੍ਰਸੰਨ ਹੋਇ ਢਿਗ ਰਾਖੈਂ।ਨਿਜ ਮੁਨ ਬਾਤ ਤਾਂਹਿ ਸੋ ਭਾਖੈਂ ॥੪੦॥ਇਸ ਪ੍ਰਕਾਰ ਦਿਨ ਗੁਰੂ ਬਿਤਾਵੈਂ।ਗੁਰ-ਸਿੱਖੀ ਮਗ ਬਹੁ ਬਿਦਤਾਵੈਂ।ਤੀਰ ਸਤੱਦ੍ਰਵ ਜਾਇਨਿਹਾਰੈਂ।ਜਲਨਿਰਮਲ ਕੀ ਸਿਫਤਿ ਉਚਾਰੈਂ ॥ ੪੧ ॥ ਪਾਵਸ ਰਿਤੁ ਜਗ ਮਹਿੰ ਪ੍ਰਗਟਾਈ। ਚਹੁੰ-ਦਿਸ਼ਿ ਸਘਨ ਘਟਾ ਘੁਰਿ* ਆਈ।ਬਰਣ ਬਰਣ ਕੇ ਜਲਧਰ ਬਰਖਹਿੰ। ਮਿਟੀ ਤਪਤ ਜੰਤੁ[2] ਜਨ ਹਰਖਹਿੰ ॥ ੪੨ ॥ ਨੀਰ ਨਵੀਨ ਨਦੀ ਮਹਿੰ ਚਲੈ।ਕੂਲਨਿ ਕੋ ਢਾਹਤਿ, ਜਨੁ ਗਿਲੈ[3]।ਤ੍ਰਿਣ ਕਾਸ਼ਟ ਸੇਚਯ ਬਹੁ ਬਹੈਂ। ਜਲ ਜੰਤੁ ਉਛਲਤਿ ਸੁਖ ਲਹੈਂ ॥ ੪੩ ॥ ਘਨਘੋਰਨ ਤੇ ਮੋਰਨ ਸ਼ੋਰ। ਸੁਨੀਅਤਿ ਕੀਰਤਪੁਰਿ ਚਹੁੰ ਓਰ। ਬਿਨਾ ਧੂਲ ਤੇ ਸੈਲ ਬਿਸਾਲੇ। ਖਰੇ ਤਰੋਵਰ ਫਲਤਿ ਰਸਾਲੇ[4]॥੪੪॥ਭਾਂਤਿ ਭਾਂਤਿ ਕੀ ਸ਼ੋਭਾ ਹੋਤਿ। ਸਤਿਗੁਰੁ ਹੇਰਤਿ ਅਨੰਦ ਉਦੋਤ। ਹਰਿਆਵਲ ਹੋਈ ਸਭਿ ਰਵਨੀ[5]। ਇੰਦ੍ਰ ਬਧੂ[6] ਜੁਤਿ ਦੇਖਤਿ ਅਵਨੀ ॥ ੪੫॥ ਸਾਵਣ ਅਰੁ ਭਾਦ੍ਰੋਂ ਜੁਗ ਮਾਸ। ਕੀਰਤ-ਪੁਰਿ ਮੈਂ ਕਰਹਿੰ ਬਿਲਾਸ। ਸ਼ਬਦ ਕੀਰਤਨ ਹੋਇ ਸਦਾਈ। ਸੁਨਿ ਸੁਨਿ ਸਿੱਖਨ ਗੁਰਮਤਿ ਭਾਈ ॥ ੪੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਬਿਧੀ ਚੰਦ' ਪ੍ਰਸੰਗ ਬਰਨਨੰ ਨਾਮ ਪੰਜ ਤ੍ਰਿੰਸਤੀ ਅੰਸੂ ॥ ੩੫ ॥

---

[1]ਕਰਕੇ। [2]ਜੀਵ। [3]ਕਿਨਾਰਿਆਂ ਨੂੰ ਢਾਹੁੰਦਾ ਮਾਨੋ ਨਿਗਲੀ ਜਾਂਦਾ ਹੈ। [4]ਅੰਬ ਫਲੇ ਦੇਏ। [5]ਧਰਤੀ। [6]ਚੀਚ ਵਹੁਟੀਆਂ। *ਪਾ:—ਘਿਰ।

੩੬. [ਸ਼੍ਰੀ ਗੁਰਦਿੱਤਾ ਜੀ ਨੇ ਮੋਈ ਗਊ ਜਿਵਾਈ]।

ਦੋਹਰਾ ॥ ਪਾਵਸ ਬਰਖਾ ਅਧਿਕ ਹੈ ਸਰਿਤਾ ਸੈਲਨ ਸੈਲ[1]। ਸ਼੍ਰੀ ਹਰਿ-ਗੋਵਿੰਦ ਬਹੁ ਕਰੈਂ, ਨੀਚੇ ਊਚੇ ਗੈਲ ॥੧॥ ਚੌਪਈ ॥ ਪਾਵਸ ਇਸੀ ਪ੍ਰਕਾਰ ਬਿਤਾਈ। ਸਰਦ ਸੁੰਦਰੀ ਰਿਤੁ ਪਨ ਆਈ। ਭਏ ਸੇਤ ਘਨ ਜਲ ਕੋ ਛੋਰਿ। ਬਿਮਲ ਅਕਾਸ਼ ਭਯੋ ਚਹੁੰ ਓਰ ॥ ੨ ॥ ਕਬਿ ਕਬਿ ਸ਼੍ਰੀ ਗੁਰਦਿੱਤਾ ਚਰੈਂ[2]। ਵਹਿਰ ਅਖੇਰ ਬ੍ਰਿਤਿ ਕੋ ਕਰੈਂ। ਬਾਂਛਤਿ ਲੇਤਿ ਸੰਗ ਅਸ-ਵਾਰ। ਬਿਚਰਹਿੰ ਜਹਿੰ ਕਹਿੰ ਬਿਪਨ ਮਝਾਰ ॥ ੩ ॥ ਸ਼੍ਰੀ ਹਰਿਗੋਵਿੰਦ ਬਿਰਤਾ ਗਹੀ। ਬਹੁਰ ਵਹਿਰ ਬਹੁ ਗਮਨਹਿੰ ਨਹੀਂ। ਕਰਨਿ ਅਖੇਰ ਅਰੁਢਨ ਬਾਜ[3]। ਤਜਨੋ ਰਾਖਬੋ ਸ੍ਥਾਨ ਰੁ ਬਾਜ ॥੪ ॥ ਜੁਗਮ ਸਮੈ[4] ਸ਼ੁਭ ਸਭਾ ਲਗਾਵੈਂ। ਸ਼ਬਦ ਰਬਾਬੀ ਸੁੰਦਰ ਗਾਵੈਂ।ਸਿਖ ਸੰਗਤਿ ਚਹੁੰਦਿਸ਼ਿ ਤੇ ਆਇ। ਲਜਾਇ ਉਪਾਇਨ ਕੋ ਸਮੁਦਾਇ॥੫॥ ਅਰਪਹਿੰ, ਦਰਸ ਕਰਹਿੰ ਬਡ ਭਾਗੇ। ਚਰਨ ਸਪਰਸ਼ਹਿੰ ਪ੍ਰੇਮ ਸੁ ਪਾਗੇ। ਸੁਨਹਿੰ ਬਚਨ ਸਿਮਰਹਿੰ ਸਤਿਨਾਮੁ। ਪਾਇ ਸ਼੍ਰੇਯ ਕੋ ਗਮਨਹਿੰ ਧਾਮੁ ॥ ੬ ॥ 'ਮਹਾਂ ਜੰਗ ਹੋਯਹੁ ਬਹੁ ਅਰੇ। ਕਾਬਲ ਆਦਿਕ ਕੇ ਨਰ ਮਰੇ। ਉਤ ਦਿੱਲੀ ਆਦਿਕ ਪੁਰਿ ਬਾਸੀ। ਲਰੇ ਗੁਰੂ ਸੰਗ ਭਏ ਬਿਨਾਸ਼ੀ ॥ ੭ ॥ ਗੁਰੂ ਸੂਰਤਾ ਬਿਦਤ ਜਹਾਂਨ। ਬਡ ਬਹਾਦੁਰ[5] ਕਰਹਿੰ ਬਖਾਨ। 'ਅਲਪ ਚਮੂੰ ਜਿਨ ਕੇ ਰਹਿ ਪਾਸੀ। ਲਾਖਹੁ ਸ਼ੱਤ੍ਰੁਨਿ ਕਰੇ ਬਿਨਾਸੀ ॥ ੮ ॥ ਸਿਰ ਪੀਰਨ ਕੇ ਪੀਰ ਬਿਸਾਲਾ। ਬਡ ਮੀਰਨੁੰ ਕੇ ਮੀਰ ਸੁ ਚਾਲਾ[6]। ਸ਼ਾਹੁਜਹਾਂ ਜਿਨ ਸੋਂ ਲਰਿ ਹਾਰੇ। ਅਪਰ ਬਾਪੁਰੇ ਕਹਾਂ ਬਿਚਾਰੇ॥੯॥ ਚਾਰ ਬਾਰ ਕਰਿ ਰਾਰ ਖਪਾਏ। ਜੀਵਤਿ ਕੋ ਨਹਿੰ ਸਦਨ ਪਠਾਏ[7]। ਬਿਦਤਨੋ ਜਗਤ ਬਿਲੰਦ ਪ੍ਰਸੰਗ। ਮਰੇ ਹਜ਼ਾਰਹੁ ਜੋਧਾ ਜੰਗ॥ ੧੦ ॥ ਦੇਸ਼ ਬਿਦੇਸ਼ਨਿ ਬਿਧਵਾ ਭੁਰਕਨਿ। ਰੁਦਤਿ ਘਨੀ ਸਿਰ ਛਾਤੀ ਹਨਿ ਹਨਿ[8]ਲਰੇ ਗੁਰੂ ਸੋਂ ਪੀਰ ਜੁ ਪੀਰ*। ਕਰਾਮਾਤ ਕਾਮਲ ਬਡ ਮੀਰ॥੧੧॥ ਅਰਨੋ ਸੁ ਮਾਰਨੋ, ਬਚਨੋ ਪਲਾਯੋ[9]। ਹਜ਼ਰਤ ਲਸ਼ਕਰ ਬ੍ਰਿੰਦ ਮਰਾਯੋ। ਸਭਿ ਦੇਸ਼ਨਿ ਮਹਿੰ ਮੁਗ਼ਲ ਪਠਾਨ। ਸੱਯਦ ਆਦਿ ਸੰਬੰਧੀ ਜਾਨਿ ॥ ੧੨ ॥ ਮਿਲਿ ਮਿਲਿ ਸਿਫਤ ਘਨੀ ਕੋ।

---

[1]ਪਹਾੜਾਂ ਦੀ ਓਰ। [2]ਚੜ੍ਹਦੇ ਹਨ। [3]ਘੋੜੇ ਤੇ। [4]ਵੇਲੇ। [5]ਮੁਹਜੀ ਰੀਤੀ ਵਾਲੇ। [6]ਛਾਤੀ ਪਿਟ ਪਿੱਟ ਕੇ। [7]ਜੋ ਲੱਸ ਗਿਆ ਸੋ ਬਚਿਆ।

*ਪਾ:-ਜੋ ਜਗ ਪੀਰ। ਪ੍ਰਨਾ:- ਹਨੇ ਬਿਪੀਰ। ਪ੍ਰਨਾ:-ਲਖਾ ਰੁਦ੍ਰ ਕੋ ਪੀਰਨ ਪੀਰ।

ਠਾਨਤਿ। 'ਬਡੋ ਬਹਾਦੁਰ'ਬਹੁਤ ਬਖਾਨਤਿ। ਅਲਪ ਚਮੂੰ ਜੁਤਿ ਰਹਿਤ ਹਮੇਸ਼ਾ। ਲਾਖਹੁ ਆਵਤਿ ਹਤਹਿੰ ਅਸ਼ੇਸ਼ਾ॥ ੧੩ ॥ ਕਿਸ ਕੋ ਸੁਤ ਰੋਵਤਿ ਬਿਲਲਾਵੈ। ਕੋ ਭ੍ਰਾਤਾ ਸਿਮਰਤਿ ਦੁਖ ਪਾਵੈ। ਚਚਾ ਭਤੀਜਾ ਕਿਤਿਕ ਪੁਕਾਰੈਂ। ਕਿਸ ਕੋ ਪਿਤ ਸੁਤ ਗੁਨਨਿ[1] ਉਚਾਰੈ॥ ੧੪ ॥ ਦੇਸ਼ ਬਿਦੇਸ਼ ਤੁਰਕ ਤੁਰਕਾਣੀ। ਕੋ ਆਵਤਿ ਕੋ ਜਾਤਿ ਮੁਕਾਣੀ। ਜਿਤ ਕਿਤ ਗ੍ਰਾਮ ਨਗਰ ਸਮੁਦਾਯਾ। ਸੁਨਤਿ ਸ਼ਬਦ ਗਨ ਰੁਦਨ ਉਠਾਯਾ॥ ੧੫ ॥ ਮਿਲਿ ਮਿਲਿ ਪੀਟਤਿ ਸਿਰ ਮੁਖ ਛਾਤੀ। ਲੈਹਿੰ ਨਾਮ ਗੁਨ ਕਰਿ ਬੱਖ੍ਯਾਤੀ॥ਇਮ ਜਗ ਮਹਿੰ ਬਡ ਮਾਚਯੋ ਸ਼ੋਰ। ਭਨਹਿੰ ਬੀਰਤਾ ਸਤਿਗੁਰ ਜ਼ੋਰ[2]॥ ੧੬॥ ਸੁਨਿ ਸੁਨਿ ਸਿਖ ਸੰਗਤਿ ਹਰਖਾਵੈਂ। ਦੇਸ਼ ਬਿਦੇਸ਼ਨਿ ਤੇ ਚਲਿ ਆਵੈਂ। ਮਗ ਮਹਿੰ ਸੁਨਤਿ ਆਇਂ ਬਿਰਤਾਂਤ। ਜਹਿੰ ਕਹਿੰ ਮਿਲਹਿੰ ਕਰਹਿੰ ਨਰ ਬਾਤ॥ ੧੭ ॥ ਏਕ ਦਿਵਸ ਬਾਬਾ ਗੁਰਦਿੱਤਾ। ਚਢੇ ਅਖੇਰ ਕਰਨਿ ਦੇ ਚਿੱਤਾ। ਕੇਤਿਕ ਸਾਥ ਚਲੇ ਅਸਵਾਰ। ਚਪਲ ਤੁਰੰਗਮ ਜ਼ੀਨਨਿ ਡਾਰਿ॥ ੧੮ ॥ ਸੰਗ ਤੁਫੰਗ ਲਈ ਕਸਿ ਗੋਰੀ। ਉਠਿ ਪ੍ਰਭਾਤਿ ਗਮਨੇ ਬਨ ਓਰੀ। ਖੋਜਤਿ ਫਿਰਤ ਸਮੂ ਗਨ ਸੂਕਰ। ਮ੍ਰਿਗਨ ਅਨੇਕਨ, ਲੈ ਸੰਗ ਕੂਕਰ॥ ੧੯ ॥ ਗਿਰ ਕੀ ਜਰਨ*ਬਿਖੈ ਬਿਚਰੰਤੇ।ਉਚ ਨੀਚ ਥਲ ਚਢਿ ਉਤਰੰਤੇ। ਫਿਰੇ ਬਹੁਤ ਹੀ ਖੋਜਤਿ ਝਾਰਨ।ਸਥਲ ਬਿਖਮ ਸਮ[3] ਕਰਹਿੰ ਨਿਹਾਰਨ॥ ੨੦ ॥ ਗੁਰ ਸੁਤ ਬਿਚਰਤਿ ਭੇ ਬਨ ਮਾਂਹੀ। ਪ੍ਰਾਪਤਿ ਕਿਤਹੁੰ ਅਖੇਰਾ ਨਾਂਹੀ। ਦਿਵਸ ਚਢਯੋ ਬਡ ਘਾਮ ਉਪੰਨਾ। ਬਿਚਰਤਿ ਰਹੇ ਨ ਕੋ ਮ੍ਰਿਗ ਹੰਨਾ॥ ੨੧ ॥ ਦੂਰ ਦੂਰ ਲੌ ਫਿਰੇ ਸਉਰ। ਖੋਜਤਿ ਗਿਰਨਿ ਦਰੀ[4] ਥਲ ਭੂਰ। ਧੇਨੂ ਚਰਤਿ ਹੁਤੀ ਇਕ ਬਨ ਮੈਂ। ਸਿੰਘਨੇ ਪਾਤ ਸਮੂਹ ਬ੍ਰਿਛਨਿ ਮੈਂ॥ ੨੨ ॥ ਇਕ ਅਸਵਾਰ ਫਿਰਤ ਨੇ ਹੇਰੀ। ਜਾਨੀ ਗਈ ਨ ਦੂਰ ਬਛੇਰੀ। ਉਰ ਮਹਿੰ ਲਖਯੋ ਸੁ ਪਾੜ੍ਹਾ ਮਹਾਂ। ਸ੍ਰਿੰਗਨਿ ਸਹਿਤ ਚਰਤਿ ਹੈ ਇਹਾਂ॥ ੨੩ ॥ ਬਯਾਕੁਲ ਹੁਤੋ ਘਾਮ ਤੇ ਸੋਇ। ਬਿਚਰਤਿ ਅਧਿਕ ਥਕਤਿ ਪੁਨ ਹੋਇ। ਇਨ ਕਾਰਨ ਤੇ ਨਹਿਨ ਪਛਾਨੀ। ਦੇਖਤਿ ਸ੍ਰਿੰਗ ਮਿਰਗ ਲਿਯ ਜਾਨੀ॥੨੪॥ ਨਹਿੰ ਤਿਸ ਕੇ ਚਲਿ ਪਹੁੰਚਯੋ ਨੇਰ।–ਭਾਜ ਨ ਜਾਇ ਮੋਹਿ ਕੌ ਹੇਰਿ–।ਥਿਰਯੋ ਦੂਰ ਤੇ ਤੁਪਕ ਚਲਾਇ।ਲਾਗੀ ਸੀਸ ਬਿਖੈ

---

[1]ਗੁਣਾਂ ਨੂੰ। [2]ਸਤਿਗੁਰਾਂ ਦਾ ਥਲ। [3]ਟੇਢੇ ਭਾਵ ਉੱਦੇ ਲੀਵੇਂ ਤੇ ਪੱਧਰੇ ਥਾਂ। [4]ਗੁਫਾ।

*ਪਾ:–ਤੁਹਲ=ਰੇਤਾਂ।

ਭੁਇ ਜਾਈ ॥ ੨੫॥ ਤਤਛਿਨ ਧੇਨੁ ਗਿਰੀ ਉਛਲਾਇ। ਪ੍ਰਾਨ ਨਾਸ਼ ਹੋਏ ਲਖਿ ਘਾਇ[1]। ਤੁਰੰਗ ਧਵਾਇ ਜਾਇ ਕਰਿ ਹੇਰੀ। ਮਰੀ ਗਊ ਉਛਲੀ ਤਿਸ ਬੇਰੀ ॥ ੨੬ ॥ ਮਹਾਂ ਪਾਪ ਤੇ ਪਾਯੋ ਤ੍ਰਾਸ ।–ਮਜ਼ ਕਰ ਤੇ ਭਾ ਧੇਨੁ ਬਿਨਾਸ਼–। ਇਤਨੇ ਮਹਿੰ ਗਊਅਨਿ ਚਰਵਾਹਾ। ਆਇ ਬਿਲੋਕਸੋ ਪਾਤਕ ਭਾਰਾ ॥ ੨੭ ॥ ਤਿਸ ਭਟ ਸੰਗ ਲਰਨ ਬਹੁ ਲਗਸੋ। ਊਚ ਪੁਕਾਰ ਕਰੀ ਰਿਸ ਪਗਸੋ। ਸ਼ੋਰ ਉਠਾਇ ਜ਼ੋਰ ਕੋ ਜਬੈ।ਕਿਤਿਕ ਪਹਾਰੀ[2] ਮਿਲਿਗੇ ਤਬੈ ॥ ੨੮ ॥ ਗਹਿ ਸੋ ਲਿਯੋ ਕਰਹਿੰ ਬਲ ਭਾਰੀ। ਅਨਿਕ ਪੁਕਾਰ ਨਿਕਾਰਹਿੰ ਗਾਰੀ। 'ਧੇਨੁ ਲੇਹਿੰ, ਤੋ ਛੋਰਨ ਕਰੈਂ। ਨਾਂਹਿ ਤ ਬੰਧਹਿੰ ਘਰ ਮਹਿੰ ਧਰੈਂ' ॥ ੨੯ ॥ ਪਰਸੋ ਦੌਰ ਪੁਨ ਔਰ ਸਥੂਰਾ।ਸੁਨਿ ਸੁਨਿ ਆਇ ਨਿਕਟਿ ਜੋ ਦੂਰਾ। ਸ੍ਰੀ ਗੁਰਦਿਤੇ ਜਬਿ ਸੁਧਿ ਪਾਈ। ਗਏ ਤੁਰਤ ਤਹਿੰ ਤੁਰੰਗ ਧਵਾਈ॥੩੦ ॥ ਪਾਤਕ ਘੋਰ ਬਿਲੋਕਸੋ ਜਾਇ। ਅਧਿਕ ਕੋਹੀਆਂ[3] ਸ਼ੋਰ ਮਚਾਇ। ਹਯ ਕੇ ਸਹਿਤ ਸੁਭਟ ਕੋ ਗਹਸੋ। ਬਹੁ ਝਿਰਕਤਿ ਅਪਰਾਧੀ ਲਹਸੋ ॥ ੩੧ ॥ ਮ੍ਰਿਦੁਲ ਢਾਕ ਗੁਰ ਪੁੱਤ੍ਰ ਸੁਨਾਯੋ। 'ਬਿਨ ਜਾਨੇ ਬਡ ਦੋਸ਼ ਕਮਾਯੋ।ਸਭਿ ਤਜਿ ਦੇਹੁ[4], ਲਰੇ ਕਜ਼ਾ ਹੋਇ। ਮ੍ਰਿਤਕ ਭਈ ਅਬਿ ਜਿਯੈ ਨ ਕੋਇ'। ੩੨ ॥ ਸੁਨਤਿ ਪਹਾਰੀ ਬਾਕ ਉਚਾਰੇ। 'ਤੁਮ ਗੁਰ ਸੁਤ ਅਜ਼ਮਤ ਕੋ ਧਾਰੇ। ਗਊ ਮਰੀ ਕੋ ਦੇਹੁ ਜਿਵਾਇ। ਨਿਜ ਚਾਕਰ ਕੋ ਲੇਹੁ ਛੁਡਾਇ ॥ ੩੩ ॥ ਜੋ ਬਲ ਕਰੋ ਪੁਕਾਰੁ ਜੋ ਹੈਂ। ਨਿਜ ਰਾਜੇ ਕੇ ਨਿਕਟਿ ਕਹੈ ਹੈਂ। ਵਧਹਿ ਫਸ਼ਾਦ ਬਿਸਾਲ ਅਗਾਰੀ। ਇਹੁ ਪਾਤਕ ਨਹਿੰ ਸਕਹਿੰ ਸਹਾਰੀ' ॥ ੩੪ ॥ ਕਠਨ ਬਾਤ ਗੁਰ ਪੁੱਤ੍ਰ ਬਿਚਾਰੈ।–ਮਰੀ ਗਊ ਜੋ ਅਬੈ ਜਿਵਾਰੈਂ। ਇਹ ਬੀ ਬਾਤ ਨ ਆਛੀ ਹੋਇ।ਪਿਤਾ ਰਿਸੈ ਹੈਂ ਸੁਨੈਂ ਜਿ ਸੋਇ ॥ ੩੫ ॥ 'ਕਸ਼ਟ ਅਨੇਕ ਦੇਹਿ ਪਰ ਝਾਲੈਂ। ਅਜ਼ਮਤ ਨਹੀਂ ਜਨਾਇ ਬਿਸਾਲੈਂ'।ਇਹੁ ਮਤ ਹੈ ਗੁਰ ਘਰ ਕੋ ਸਦਾ। ਜਰਹਿੰ ਅਜਰ, ਬਿਦਤਾਇਂ ਨ ਕਦਾ ॥ ੩੬ ॥ ਕਰਾਮਤ ਨਹਿੰ ਆਪ ਲਗਾਵੈਂ। ਜੋ ਲਗਾਇ ਤਿਸ ਦੇਖਿ ਰਿਸਾਵੈਂ। ਜੋ ਅਬਿ ਗਊ ਨ ਜੀਵਤਿ ਇਹਾਂ।ਇਕ ਤੋ ਪਾਪ ਹੋਤਿ ਹੈ ਮਹਾਂ॥੩੭॥ਦੁਤੀਏ ਜੋ ਹੌਂ ਕਰੈਂ ਪੁਕਾਰ। ਅਪਜਸ ਬਿਥਰੈਗੋ ਸੰਸਾਰ। ਇਸ ਕੋ ਨਾਮ ਨ ਲੈ ਹੈ ਕੋਈ। ਹਮਰੀ ਦਿਸ਼ਾ ਨਿਰੋਪਹਿ ਸੋਈ ॥ ੩੮ ॥ ਰਣ ਤੇ ਸ਼ਾਂਤਿ ਬ੍ਰਿਤੀ ਅਬਿ ਭਈ। ਸੁਨਹਿੰ ਬਿਖੇਰਾ ਤੋ ਰਿਸ ਲਈ–। ਠਾਂਢੇ ਭਏ ਕਰੇ ਥਿਰ

[1]ਜ਼ਖਮ ਲੱਗਕੇ। [2]ਪਹਾੜੀਏ। [3]ਪਹਾੜੀਆਂ ਨੇ। [4](ਤੁਮੀਂ) ਸਾਰੇ ਛੱਡ ਦਿਓ (ਇਸਨੂੰ)।

ਲੋਚਨ। ਅਨਿਕ ਭਾਂਤਿ ਕੀ ਸੋਚਤਿ ਸੋਚਨ ॥ ੩੯ ॥–ਕਰਹਿੰ ਕਹੁਂ ਅਸਮੰਜਸ[1] ਬਨੋ।ਦੇਨਹੁ ਬਿਧੀ ਕਹਿਰ ਹੁਇ ਘਨੋ[2]।ਸੁਰਭੀ ਮਰੀ ਪਾਪ ਹੈ ਭਾਚਾ। ਕਰਾਮਾਤ ਦੈਂ, ਦੇਸ਼ ਉਦਾਰਾ–॥ ੪੦ ॥ ਥਿਰੇ ਰਹੇ ਤਹਿੰ ਕੌਤਕ ਕਾਲ।ਰਿਦੈ ਬਿਚਾਰਨ ਕਰਹਿੰ ਬਿਸਾਲਾ। ਝਗਰਤਿ ਖਰੇ ਸੰਬੂਹ ਪਹਾਰੀ। ਅਪਨੇ ਪਰ ਕੇ ਭੇ ਨਰ ਝਾਰੀ[3] ॥ ੪੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸਿ 'ਸ੍ਰੀ ਗੁਰਦਿੱਤਾ' ਪ੍ਰਸੰਗ ਬਰਨਨੰ ਨਾਮ ਅਸ਼ਟ ਤ੍ਰਿੰਸਤੀ ਅੰਸੂ ॥ ੩੮ ॥

੩੭. [ਸ਼੍ਰੀ ਬਾਬਾ ਗੁਰਦਿੱਤਾ ਜੀ ਦਾ ਸਮਾਉਣਾ]।

ਦੋਹਰਾ ॥ ਸ਼੍ਰੀ ਗੁਰਦਿੱਤੇ ਸੰਗ ਮਹਿੰ ਸੁਭਟ ਹੁਤੇ ਤਿਸ ਥਾਨ। ਹਾਥ ਜੋਰਿ ਢਿਗ ਸਕਲ 'ਗੁਰ ਸੁਤ ਸੁਨਹੁ ਸੁਜਾਨ ! ॥ ੧ ॥ ਚੌਪਈ ॥ ਮਰੀ ਗਊ ਤੇ ਦੋਸ਼ ਘਨੇਰੇ। ਜੇ ਜੀਵਹਿ ਹੁਇ ਕੁਸ਼ਲ ਬਡੇਰੇ। ਜਨੋਂ ਕਨੋਂ ਕਰਿ ਦੀਜਹੁ ਇਸ ਪ੍ਰਾਨ। ਸਭਿ ਦਿਸ਼ਿ ਤੇ ਕਲਹਾ ਹੁਇ ਹਾਨ ॥ ੨ ॥ ਪਾਤਕ ਮਿਟਹਿ ਪੁੰਨ ਅਧਿਕਾਈ। ਪਸਰਹਿ ਕੀਰਤਿ ਬਿਮਲ ਸਦਾਈ। ਨਰ ਆਦਕ ਜੇ ਅਪਰ ਜਿਵਾਵਨ। ਸੁਨਿ ਸਤਿਗੁਰ ਭਾਖ ਹੋਇ ਰਿਸਾਵਨ ॥੩॥ ਇਸ ਤੇ ਪੁੰਨ ਅਧਿਕ ਕੋ ਜਾਨਿ। ਸ਼੍ਰੀ ਪ੍ਰਭੁ ਨਹੀਂ ਕੋਪ ਕੋ ਠਾਨਿ[3]। ਇੱਤਮਾਦਿਕ ਸਭਿਹੂੰਨਿ ਸੁਨਾਯ। ਗੁਰ ਸੁਤ ਸੁਨਤਿ ਰਿਦੇ ਹੁਇ ਆਯੋ ॥ ੪ ॥–ਆਖ ਤੇ ਆਛੋ ਅਹੈ ਜਿਵਾਵਨ। ਸਹਿਤ ਪੁੰਨ ਅਰੁ ਰਾਰ ਮਿਟਾਵਨ। ਪਿਤਾ ਕੋਪ ਕੋ ਲਹਿੰ ਸਹਾਰਿ। ਜਥਾ ਕਹੋਂ ਸੋ ਕਰਿ ਹੌਂ ਕਾਰ–॥ ੫॥ ਇਮ ਉਰ ਲਯਾਇ ਤੁਰੰਗਮ ਛੋਰਿ। ਉਤਰਿ ਗਏ ਮ੍ਰਿਤ ਧੇਨੁ ਓਰ। ਨਾਮ ਤਵੇਵਰ ਕੀ ਨਵਲਾ ਸ਼ੀ[4]। ਹਾਥ ਗਹੀ ਪਹੁੰਚੇ ਗੌ ਪਾਸੀ ॥ ੬ ॥ ਛਰੀ ਲਗਾਇ ਗਊ ਕ ਗਾਤ।ਸ਼੍ਰੀ ਮੁਖ ਤੇ ਬੋਲੇ ਇਸ ਭਾਂਤਿ।'ਉਠਹੁ ਮਾਤ ! ਅਬ ਨਿੰਦ੍ਰਾ ਤਜਾਗਹੁ। ਪੂਰਬ ਸਮ ਚਾਰਬੇ ਤ੍ਰਿਣ ਲਾਗਹੁ' ॥੭॥ ਸੁਭਟ ਸਕਲ ਅਰੁ ਖਰੇ ਪਹਾਰੀ। ਮਰੀ ਧੇਨੁ ਸੋ ਕਰਾਤ ਨਿਹਾਰੀ। ਗੁਰੂ ਪੁੱਤ੍ਰ ਜਬ ਬਾਕ ਬਖਾਨੇ। ਤਤਛਿਨ ਉਠੀ ਸੁ ਪ੍ਰਥਮ ਸਮਾਨੇ ॥ ੮ ॥ ਤ੍ਰਿਣਨ ਹਰਿਤ ਕੋ ਚਰਨੇ ਲਾਗੀ। ਦਖਿ ਸਭਿਨਿ ਬੁਧਿ ਬਿਸਮੈ ਪਾਗੀ। ਹਰਖਤਿ ਹੋਇ ਹਾਕ[5] ਸੰਭਾਰੀ। ਲੈ ਗਮਨੇ ਜਹਿੰ ਸੁਰਭੀ ਸਾਰੀ[6] ॥ ੯ ॥ ਕਰਿ ਬੰਦਨ ਕੋ ਸੁਜਸੁ ਉਚਾਰਤਿ। ਗਏ ਗੁਰੂ ਮਹਿਮਾ ਉਰ ਧਾਰਤਿ। ਗੁਰਸੁਤ ਚਢੇ ਤੁਰੰਗਮ

[1] ਅਣਬਣ। [2] ਦੇਹਾਂ ਤਕੁਂ ਨਾਲ ਭਾਰੀ ਕਹਿਰ ਹੈ। [3] ਆਪਣੇ ਨਰ ਤੇ ਪਰਾਏ (ਪਹਾੜੀਏ ਰਲਕੇ) ਬਹੁਤਾ ਇਕੱਠ ਹੋ ਗਿਆ। [3] ਨੰਮ ਇੱਛ ਦੀ ਨਵੀਂ ਨਵੀਂ ਫਟੀ। [4] ਟੱਕ ਕ। [5] ਜਿਵੇ ਹੋਰ ਸਾਰੀਆਂ ਗਊਆਂ ਸਨ।

ਚਲੇ। ਸ਼ਭਟ ਸੈਗ ਗਮਨੇ ਸਭਿ ਮਿਲੇ ॥ ੧੦॥ ਬਿਸਮਤਿ ਮਤਿ ਕੀਰਤ-ਪੁਰਿ ਆਏ। ਉਤਰਿ ਤੁਰੰਗ, ਸਥਾਨ ਲਗਾਏ। ਦਿਨ ਮੱਧਮਾਨ[1] ਭਯੋ ਤਿਹ ਕਾਲ।ਭੰਜਨ ਕਰਿ ਮਨਭਾਇ ਬਿਸਾਲ॥੧੧॥ਟਿਕੇ ਸਥਾਨਅਪਨਿ ਸਭਿ ਜਾਈ। ਸਤਿਗੁਰ ਸੁਨਜੋ ਅਸਨ ਅਬਿ ਖਾਈ।ਗਯੋ ਜੁ ਸੈਗ ਸੁ ਬੀਰ ਬੁਲਾਯੋ। ਨਿਕਟਿ ਆਇ ਪਿਖਿ ਥਾਕ ਅਲਾਯੋ ॥ ੧੨ ॥ 'ਆਜ ਕਹਾਂ ਤੁਮ ਸਮਾਂ ਬਿਤਾਯੋ?।'ਬਚਰਤਿ ਵਹਿਰ ਅਸਨ ਅਬਿ ਖਾਯੋ।ਸਗਰੀ ਸਾਚੀ ਦੇਹੁ ਬਤਾਇ। ਕੂਰ ਕਹੈਂ ਤੌ ਦੋਸ਼ ਲਗਾਇ' ॥ ੧੩ ॥ ਸੁਨਤਿ ਸੁਭਟ ਕੰਪਜੋ ਸਭਿ ਗਾਤ। ਲਗਜੋ ਬਤਾਵਨ ਸਾਚੀ ਬਾਤ।–ਕਹੈਂ ਕੂਰ, ਤੌ ਜਾਨੈਂ ਸਾਰੀ। ਮੁਝ ਪ੍ਰਭਿ ਦੈ ਹੈਂ ਸ਼੍ਰਾਪ ਉਚਾਰੀ–॥ ੧੪ ॥ 'ਅਚਰਜ ਆਜ, ਗਊ ਮਰਿ ਗਈ। ਜਾਨੈ ਬਿਨਾ ਮਾਰਿ ਭਟ ਦਈ।ਆਇ ਕੋਹਾਂਆਂ[2] ਸ਼ੋਰ ਮਚਾਯੋ। ਸ਼੍ਰੀ ਗੁਰਦਿੱਤਾ ਸੁਨਿ ਤਾਂਬ ਆਯੋ ॥੧੫ ॥ ਮਹਾਂ ਦੋਸ਼ ਗੀ ਘਾਤ ਪਛਾਨਾ। ਭਨੇ ਸਭਿਨਿ ਕੋ ਦੀਨਸਿ ਪ੍ਰਾਨ[3]। ਝਗਰਾ ਪਰਜੋ ਰਹਜੋ ਤਿਸ ਥਾਨ। ਧਾਂਤੇ ਆਯੋ ਦਿਨ ਮੱਧਮਾਨ[4] ॥ ੧੬ ॥ ਸ਼੍ਰੀ ਸਤਿਗੁਰ ਸੁਨਿ ਧਰ ਕਰਿ ਮੌਨ। ਰਿਸ ਉਰ ਕੀਨ, ਨ ਜਾਨੀ ਕੌਨ[5]। ਚਾਰ ਘਟੀ ਸੁਨਿ ਫੇਰ ਬਿਤਾਈ। ਛਕ ਜਾਮ ਦਿਨ ਰਹਜੋ ਤਦਾਈ ॥੧੭॥ ਜਾਨਿ ਸੁਚੇਤ ਹੋਨ ਕੋ ਕਾਲ। ਆਇ ਸਮੀਪ ਸਪੁੱਤ੍ਰ ਬਿਸਾਲ। ਕਰਿ ਬੰਦਨ ਕੋ ਖਰੇ ਅਗਾਰੀ। ਤੌਰ ਪਿਤਾ ਕੀ ਅਪਰ ਨਿਹਾਰੀ ॥੧੮॥ ਠਟਤਿ ਰਹੋ ਥਿਰਤਾ ਧਾਰੇ ਅੰਗ॥ ਨੈਨ ਕਮਲ ਸ਼ੰਕਤਿ[6], ਚਿਤ ਭੰਗ। ਸੁਤ ਬਿਸਾਲ ਪਰ ਕੋਪ ਬਿਸਾਲ। ਸਤਿਗੁਰ ਬਦਨ ਦ੍ਰਿਗਾਨ ਕਰਿ ਲਾਲ ॥ ੧੯ ॥ ਬੋਲੇ 'ਕਰਨਿ ਲਗੋ ਅਬਿ ਨੀਕੀ[7]। ਹਰਿ ਗੁਰ ਸੰਤਨਿ ਲਗੀ ਜੁ ਫੀਕੀ। ਜਿਸ ਕ੍ਰਿਤ ਕੋ ਸੁਜਨ ਨ ਸਨਮਾਨੈਂ। ਸੁਮਤਿਵੰਤ ਸੋ ਕਬਹੁ ਨ ਠਾਨੈ ॥੨੦ ॥ ਆਨ ਪਰੇ ਸਭਿ ਸਹੈਂ ਸਰੀਰ। ਨਹੀਂ ਛਿਰਤੋ ਧਾਰਤ ਧੀਰ। ਸੀਮ ਦੇਹਿ ਪਰ ਨਹੀਂ ਜਨਾਵੈਂ। ਪ੍ਰਭੁ ਦਰਗਾਹ ਸੁ ਆਦਰ ਪਾਵੈਂ ॥ ੨੧ ॥ ਅਟਲਰਾਇ ਧਾਂਤੇ ਭਜਿ ਪ੍ਰਾਨ।ਤੂੰ ਅਬਿ ਲੈ ਸਮੁਝਨੈ ਨ ਸਯਾਨ।ਇਮ ਤੌ ਕਰਨਿ ਸਦਾ ਨਹਿੰ ਆਛੀ। ਪੁਨ ਹਮ ਅਛਤ ਕਹਾਂ ਚਿਤ ਬਾਂਛੀ[8] ? ॥ ੨੨ ॥ ਚਹਤਿ ਗੁਰਨ

[1]ਦੁਪਹਿਰਾ। [2]ਪਹਾੜੀਆਂ ਨੇ। [3]ਪ੍ਰਾਨ ਦਾਨ ਦੇ ਦਿੱਤਾ। [4]ਕਿਸੇ ਨੇ ਨਾ ਜਾਣੀ। [5]ਸ਼ਰਮਦੇ ਹਨ। [6]ਹੁਣ ਦੰਗੀ (ਗਲ) ਕਰਨ ਲਗੀ ਹੈ। [7]ਫਿਰ ਸਾਡੇ ਪ੍ਰੋਹਦਆਂ (ਇਸ ਤਰ੍ਹਾਂ ਦੀ ਕਰਨੀ) ਕਿਉਂ ਚਿਤ ਵਿਚ ਚਾਹੀ ਜੇ ?

ਤੇ ਅਧਿਕ ਬਡ੍ਹਾਈ। ਅਜਰ ਨ ਜਰਹੁ ਜਹਾਨ ਜਨਾਈ[1]।ਕਰਿ ਅਛਮਤ ਦੇ ਸੁਰਭੀ ਪ੍ਰਾਨਾ। ਗ੍ਯਾਨੀ ਗਰੀਬ ਸੁਨਹਿ ਜਬਿ ਕਾਨ॥੨੩॥ਮ੍ਰਿਤਕ ਭਏ ਕੋ ਹਮ ਢਿਗ ਲ੍ਯਾਵਹਿਂ।ਕਰਹਿਂ ਜਾਚਨਾ ਜਥਾ ਜਿਵਾਵਹਿਂ[2]।ਸ਼ਾਹੁ ਆਦਿ ਸਭਿਹਿਨਿ ਜਗ ਮਰਨਾ। ਨਦੀ ਪ੍ਰਵਾਹਿ ਜਥਾ ਇਹੁ ਥਿਰ ਨਾ ॥ ੨੪ ॥ ਕੌਨ ਕੌਨ ਕੋ ਹਮ ਜੀਵਾਵੈਂ। ਕਿਸ ਕੀ ਬਧ ਦੇ ਕਿਸਹਿ ਉਠਾਵੈਂ ? ਇਸ ਕੋ ਭੀ ਕੁਛ ਜਤਨ ਬਿਚਾਰਾ ?। ਲਿਯੋ ਬਿਚਾਰ ਤ ਕਰੋ ਉਚਾਰਾ ॥ ੨੫ ॥ ਜੋ ਇਮ ਕਰਨੀ ਹੀ ਮਨ ਭਾਵੈ। ਹਮਰੇ ਅਛਤ ਹੱਟਨੋ ਨਹਿਂਜਾਵੈ। ਤੌ ਇਕ ਮ੍ਯਾਨ ਜੁਗਮ ਸ਼ਮਸ਼ੇਰ[3]। ਮੇਧ ਨ ਸਕਹਿਂ ਸਮੁਝਿ ਲਿਹੁ ਹੇਰਿ। ੨੬॥ ਜੋ ਤੁਮ ਰਹਹੁ ਤ ਹਮ ਭਜਿ ਪ੍ਰਾਨਾ। ਹਮ ਜਿ ਰਹੈਂ ਤੁਮ ਕਰਹੁ ਪਯਾਨਾ।ਇਸ ਬਿਧਿ ਕਰੇ ਬਿਨਾ ਨਹਿਂ ਬਨੈ।ਇਕ ਰਾਖਹਿ ਇਕਤ੍ਰ ਨਾਗਹਿ ਭਨੈ[4] ॥ ੨੭ ॥ ਸ਼੍ਰੀ ਗੁਰਦਿੱਤੇ ਦੈ ਕਰ ਬੰਦਿ। ਹੁਤੋ ਨ ਹਰਖ ਨ ਸ਼ੋਕ ਬਿਲੰਦ। ਇਕ ਰਸ ਥਿਤੀ ਜਿਨਹੁ ਕੀ ਅਹੈ। ਬ੍ਰਹਮ ਗ੍ਯਾਨ ਦ੍ਰਿੜ੍ਹਤਾ ਚਿਤ ਰਹੈ ॥ ੨੮ ॥–ਸ਼੍ਰੀ ਸਤਿਗੁਰੁ ਪਿਤਾ ਸਮਰੱਥ। ਭੰਜਨ ਘੜਨ ਸਕਲ ਜਿਨ ਹੱਥ। ਬਚਨ ਅਮੋਰ ਜਿਨਹੁ ਕੇ ਸਦਾ। ਬ੍ਰਹਮ ਅਸਤ੍ਰ[5] ਜਿਮ ਮਿਟਹਿਂ ਨ ਕਦਾ ॥੨੯॥ ਬਿਨ ਸੈਸੇ ਮਾਨਨੋ ਹੀ ਬਨੈ।ਇਸ ਮਹਿਂ ਭਲੋ ਆਪਨੋ ਜਨੈ–। ਇਮ ਬਿਚਾਰ ਕਰਿ ਠਾਨੀ ਨਮੋ। ਤੀਨ ਪ੍ਰਕਰਮਾ ਦੇ ਤਿਹ ਸਮੋਂ ॥ ੩੦ ॥ ਧਰੇ ਮੌਨ ਕੋ ਕੀਨਸਿ ਪਮਾਨ*। ਛਰੀ

---

[1]ਜਗਤ ਨੂੰ ਜਣਾਵਦੇ ਹੋ। [2]ਜਾਂਚਣਾ ਕਰਨਨੀ ਕਿ ਓਸੇ (ਗਾਂ ਦੀ) ਤਰ੍ਹਾਂ ਅਸੀਂ ਜ਼ਿਦਾ ਦੇਖਾਏ। [3]ਦੋ ਤਲਵਾਰਾਂ। [4]ਮੰਨੂ ਪੜ੍ਹਕੇ ਚਲਾਇਆ ਜਾਣ ਵਾਲਾ ਅਸਤ੍ਰ ਜੋ ਖਾਲੀ ਨਹੀਂ ਜਾਂਦਾ [ਮੈਸਃ, ਏਹਮਾਸਤ੍ਰ]। *ਬਾਬਾ ਗੁਰਦਿੱਤਾ ਜੀ ਬੜੇ ਕਰਨੀ ਵਾਲੇ ਮਹਾਂ ਪੁਰਖ ਨਾਮ ਰਸੀਏ ਤੇ ਸਫਲ ਗ੍ਯਾਨੀ ਸਨ ਪਰੰਤੂ ਗੁਰੂ ਪਦ ਤੇ ਆਰੂੜ੍ਹਤ ਨਹੀਂ ਸਨ, ਇਸ ਕਰਕੇ ਰੱਬੀ ਰਜ਼ਾ ਦੀ ਸੂਖਮਗਤੀ ਜੋ ਗੁਰੂ ਜੀ ਦੇ ਅਨੁਭਵ ਵਿਚ ਆਉਂਦੀ ਹੈ, ਉਹ ਬਾਬਾ ਜੀ ਦੇ ਅਨੁਭਵ ਵਿੱਚ ਗਹੁ ਜਿਵਾਇਣ ਵੇਲੇ ਨਹੀਂ ਆਈ। ਗੁਰੂ ਜੀ ਭੀ ਅਪਣੇ ਪਿਆਰੇ ਪੁੱਤ੍ਰ ਤੋਂ ਛੁਟੇ ਇਹ ਵਿਯੋਗ ਨਾਂ ਸਹਾਰ , ਪਰ ਉਨ੍ਹਾਂ ਨੂੰ ਅੰਤਰ ਆਤਮੇ ਪਤਾ ਲੱਗ ਗਿਆ ਸੀ ਕਿ ਇਹ ਰਜ਼ਾ ਵਿੱਚ ਦਖਲ ਦਿੱਤਾ ਜਾ ਚੁਕਾ ਹੈ, ਜੋ ਏਅਦਬੀ ਤੇ ਹੁਕਮ ਉਲੰਘਣ ਹੈ, ਇਸ ਕਰਕੇ ਆਪ ਦਾ ਕਰਮ ਸਰੀਰ ਦੇ ਬਦਲੇ ਸਰੀਰ ਦੇਣਾ ਸੀ, ਜਿਸ ਨੂੰ ਪਰਮ ਲਾਇਕ ਪੁੱਤ੍ਰ–ਸਪੁੱਤ੍ਰ ਦੇ ਸਿਰਤਾਜ ਸ[illegible]ਨੇ ਪੂਰਨ ਖੁਸ਼ੀ ਨਾਲ ਪ੍ਰਵਾਨ ਕੀਤਾ ਹੈ। ਧੰਨ ਹਨ ਐਸੇ ਸਪੁਤ ਪਿਤਾ–ਪ੍ਰੇਮ ਤੇ ਆਗ੍ਯਾ ਪਾਲਨ ਦੇ ਦ੍ਰਿਸ਼ਟਾਂਤ ਪੁਰਾਣੇ। ਦੂਸਰੇ ਗੁਰੂ ਜੀ ਜਗਤ ਦੀਆਂ ਮੁਸ਼ਕਲਾਂ ਨੂੰ ਧੀਰਜ ਤੇ ਖੁਸ਼ੀ ਨਾਲ ਆਮ ਮਨੁੱਖਾਂ ਵਾਂਗ ਨਜਿੱਠਕੇ ਸਿਖਾਲ ਰਹੇ ਸੇ।

ਧਰੀ ਕਰ ਖਰੀ ਮਹਾਨ[1]। ਕਿਹ ਸੋਂ ਮਿਲੈ ਨ ਬੋਲਨ ਕੀਨਿ। ਚਲਨਿ ਪ੍ਰਲੋਕ ਬਿਖੈ ਚਿਤ ਦੀਨਿ ॥ ੩੧ ॥ ਜੋ ਮਗ ਮਿਲਹਿ ਚਲੈ ਜਿਹ ਸਮੋ[2]। ਹਾਥ ਜੋਰਿ ਨਰ ਠਾਨਤਿ ਨਮੋ। ਕਿਸ ਕੀ ਦਿਸ਼ਿ ਨ ਬਿਲੋਚਨ ਲਾਏ। ਜਾਹਿੰ ਏਕ ਰਸ ਸਹਿਜ ਸੁਭਾਏ ॥੩੨॥ ਦੇਖਿ ਦੇਖਿ ਬਿਸਮੈ ਸਭਿ ਕੋਈ। ਬ੍ਰਿਤਿ ਉਦਾਸ ਸਭਿਹਿਨਿ ਤੇ ਹੋਈ। ਕੀਰਤਪੁਰਿ ਤੇ ਵਹਿਰ ਪਧਾਨੇ। ਅਲਪ ਸੈਲ ਪਰ ਚਢਿਬੋ ਠਾਨੇ ॥੩੩॥ ਜਾਇ ਇਕਾਕੀ,ਦਾਸ ਨ ਸੇਗ। ਸਨੈ ਸਨੈ ਚਲਿ ਚਢੇ ਉਤੰਗ। ਬੁੱਢਨ ਸ਼ਾਹੁ ਸਥਾਨ ਨਿਹਾਰਾ। ਤਿਸ ਤੇ ਕੁਛਕ ਅੰਤਰਾ ਧਾਰਾ[3]॥੩੪॥ਛਰੀ ਧਰਾ ਪਰ ਧਰੀ ਗਛਾਈ। ਅਵਲੋਕਤਿ ਭੇ ਸੁੰਦਰ ਥਾਈਂ। ਉਰ ਕੁਟੰਬ ਕੋ ਰਾਗ[4] ਨ ਠਾਨਾ। ਨੌਕਾ ਮੇਲ ਸਕਲ ਜਗ ਜਾਨਾਂ ॥ ੩੫ ॥ ਅਤਿ ਸਪੁੱਤ[5] ਜੋ ਹੈ ਹਰਿਰਾਇ। ਮਿਲਿਨਿ ਹੇਤੁ ਨਹਿੰ ਕਿਛੁ ਮਨ ਲਯਾਇ। ਸੁਤ ਸਮ ਅਪਰ ਪ੍ਰੇਮ ਕਿਸ ਮਾਂਹੁ। ਜਿਸ ਕੋ ਸਿਮਰ ਮਿਲਹਿੰ ਕਰਿ ਪਾਹੁ[6] ॥੩੬॥ ਆਸਤਰਨ ਕੋ ਅਪਨੇ ਹਾਥ।ਸੁੰਦਰ ਕਰਸੋ ਕੁਸ਼ਾ ਕੇ ਸਾਥ। ਤਬਿ ਤਨ ਪਰ ਤੇ ਬਸਤ੍ਰ ਉਤਾਰਾ। ਕਰਿ ਦੁਹਰ ਸਿਹਜਾ ਤ੍ਰਿਣ ਡਾਰਾ॥੩੭॥ ਬ੍ਰਿਤਿ ਸੰਕੋਚ ਬੈਠਿ ਭਿਬ ਗਏ। ਨਿਜ ਸਰੂਪ ਮਹਿੰ ਥਿਰਤਾ ਲਏ।ਮੂੰਦਿ ਬਿਲੋਚਨ ਪੌਢੇ ਫੇਰ। ਦੁਤੀ ਬਸਤ੍ਰ ਲੈ ਮੁਖ ਪਰ ਗੇਰ॥੩੮॥ਜੋਗ ਸ਼ਕਤਿ ਕਰਿ ਖੈਂਚੇ ਪ੍ਰਾਨ।ਸਭਿ ਤਨ ਤੇ ਸਵਧਾਨੀ ਠਾਨਿ। ਤਾਤਕਾਲ ਤਨ ਛੋਰਿ ਸਿਧਾਰੇ। ਜਿਮ ਪੰਨਗ ਕੰਚੁਰੀ ਨਿਜ ਡਾਰੈ[7]॥੩੯॥ ਗਏ ਸੁਖੈਨ ਤਜੀ ਤਬਿ* ਕਾਯਾਂ। ਹਰਖ ਸੋਗ ਨਾਹੰ ਭਯੋ ਕਦਾਯਾਨਈ ਬੈਸ ਮਹਿੰ ਤਨ ਤਰੁਨਾਈ। ਜਿਮ ਜੋਗੀ ਮਾਯਾ ਤਜਿ ਜਾਈ ॥ ੪੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮਵਾਸੇ 'ਸ਼੍ਰੀ ਬਾਬਾ ਗੁਰਦਿੱਤਾ ਸਮਾਧਨ' ਪ੍ਰਸੰਗ ਵਰਨਨੰ ਨਾਮ ਸਪਤ ਬਿੰਸਤੀ ਅੰਸੂ ॥੨੭॥

੩੮. [ਬਾਬਾ ਗੁਰਦਿੱਤਾ ਪ੍ਰਲੋਕ ਗਮਨ]।

ਦੋਹਰਾ ॥ ਲਹਿ ਸੁਧ ਤੁਰਨ ਸੁਰ ਸਰਥ ਚਢੇ ਬਿਮਾਨ ਪਧਾਨ। ਗੁਰੁ ਸੁਤ ਕੇ ਤਨ ਤਜਨ ਤ ਆਏ ਮੰਗਲ ਠਾਨਿ ॥ ੧ ॥ ਚੌਪਈ ॥ ਜੈ ਜੈ ਮੁਖ ਤੇ ਸ਼ਬਦ ਉਚਾਰੈ। ਕੁਸਮਾਂਜੁਲ ਕੋ ਭਰਿ ਭਰਿ ਡਾਰੈ।ਅਨਿਕ ਅਪਸਰਾ ਹਰਖਤਿ ਨਾਚਹਿੰ। ਗਾਵਹਿੰ ਗੀਤ ਮਧੁਰ ਸੁਰ ਰਾਚਹਿੰ॥੨॥ ਸਭਿਨਿ ਸੁਰਨਿ

[1]ਅਤਿ ਸੁਹਣੀ ਛਟੀ ਹੋਂਥ ਵਿਚ ਫੜ ਲਈ। [2]ਜਿਸ ਸਮੇਂ ਚਲੇ ਜੇ ਰਾਹ ਵਿੱਚ ਮਿਲਿਆ। [3]ਕੁਝ ਵਿੱਥ ਦੱਖਕੇ। [4]ਪ੍ਰੇਮ। [5]ਸਪੁਤਾਂ ਵਿੱਚੋਂ ਬੀ ਅਤੀ ਸਪੁਤ। (ਅ) ਅਤਿ (ਪਿਆਰੇ) ਪੁੱਤ੍ਰ। [6]ਜਿਸਨੂੰ ਯਾਦ ਕਰਕੇ ਪਾਸ (ਝੁਲਾ) ਕੇ ਮਿਲਦੇ ਹੁੰਦੇ ਸਨ। [7]ਜਿਵੇਂ ਸੱਪ ਆਪਣੀ ਕੁੰਜ ਲਾਹ ਸੁਟਦਾ ਹੈ। *ਪਾ—ਸਭ।

ਅਭਿਬੰਦਨ ਕੀਨਿ। ਕਹਯੋ 'ਕਰਹੁ ਪ੍ਰਸਥਾਨ ਪ੍ਰਬੀਨ !' ਸਭਿ ਦੇਵਨ ਕੋ ਥਲ ਉਤਸਾਹੁ। ਸ਼ੁਭ ਆਗਵਨ ਜਾਨਿ ਕੈ ਪਾਹੁ ॥ ੩ ॥ ਖਸ਼ਟਮ ਗੁਰ ਕੋ ਸੁਭਟ ਸਪੂਤ। ਸਪਤਮ ਗੁਰ ਕੋ ਪਿਤ ਮਤਿ ਪੂਤ[1]। 'ਧੰਨਜ ਧੰਨਜ' ਕਹਿ ਕਰਿ ਲੇ ਗਏ। ਸਾਜਿ ਆਰਤੀ ਦਰਸਤਿ ਭਏ ॥ ੪ ॥ ਸਭਿ ਸੁਰ ਗਮਨੇ ਜਾਇਂ ਪਿਛਾਰੀ। ਗੁਰ ਸੁਤ ਦਿਪਹਿ ਬਿਮਾਨ ਅਗਾਰੀ। ਤੇਜ ਸਹਤਿ ਸੁਰਜ ਜਨੁ ਜਾਈ। ਗੀਰਬਾਨ[2] ਉਡਗਨ ਸਮੁਦਾਈ ॥ ੫ ॥ ਜਹਿਂ ਜਹਿਂ ਸ਼ਕਤਿ ਸੁਰਨਿ ਕੀ ਜਾਵਨਿ। ਤਹਿਂ ਲੌ ਸਭਿਹਿਨਿ ਕੀਨਿ ਪੁਚਾਵਨਾਕਰਿ ਕਰਿ ਬੰਦਨ ਹਟੇ ਪਿਛਾਰੀ। ਗੁਰ ਸੁਤ ਗਮਨਜੋ ਜਾਤਿ ਅਗਾਰੀ ॥ ੬ ॥ ਸਭਿ ਸੁਰ ਪੁਰਿ ਕੋ ਹੇਰਤਿ ਜਾਇਂ। ਅਤਿ ਅਨੰਦ ਕੋ ਰਿਦੇ ਸਮਾਇਂਪੁਨ ਗੁਰਪੁਰਿ ਲੌ ਪਹੁੰਚਨੋ ਜਾਈ। ਮਿਲੇ ਸਭਿਨਿ ਸੋਂ ਬੰਦਨ ਗਾਈ ॥ ੭ ॥ ਅੱਚੁਤ ਪਦ ਮਹਿਂ ਜਾਇ ਬਿਰਾਜੇ। ਜਿਨ ਕੇ ਨਾਮ ਲੇਤਿ ਅਘ ਭਾਜੇਂ। ਇਤ ਕੀਰਤਪੁਰਿ ਮਹਿਂ ਜੇ ਦਾਸ। ਸੇਵਾ ਹੇਤੁ ਰਹਤਿ ਨਿਤ ਪਾਸ ॥ ੮ ॥ ਲਗੇ ਬਿਲੋਕਨਿ ਦ੍ਰਿਸ਼ਟਿ ਨ ਆਵੈਂ। ਇਤ ਉਤ ਖੋਜਤਿ ਕਹੂੰ ਨ ਪਾਵੈਂ। ਬੂਝਤਿ ਬਿਚਰਤਿ ਜਹਿਂ ਕਹਿਂ ਜਾਇ।ਜਿਨਹੁੰ ਪਿਖੇ ਤਿਨ ਦੀਨਿ ਬਤਾਇ ॥ ੯ ॥ ਪੁਰਿ ਤੇ ਵਹਿਰ ਗਏ ਗਿਰ ਓਰ। ਏਕਾਕੀ ਸਭਿ ਸੰਗੀ ਛੋਰਿ। ਸੁਨਤਿ ਦਾਸ ਹਿਤ ਸੇਵਾ ਧਾਏਹਮਹੁੰ ਪ੍ਰਤੀਖਤਿ ਹੈਂ ਕਿਤ ਥਾਏਂ[3]॥੨੦॥ ਉਤਹੁੰ ਗਏ ਸੁ ਬੂਝਤਿ ਦਾਸ[4]। ਚਢੇ ਉਤੰਗ ਥਾਨ ਤਿਸ ਪਾਸ। ਜਾਇ ਬਿਲੋਕੇ ਪੌਢਨ ਕਰੇ। 'ਕਹਾਂ ਕੀਨਿ ਅਵਨੀ ਪਰ ਪਰੇ ? ॥ ੧੧ ॥ ਸਦਨ ਪ੍ਰਯੰਕ ਛੋਰਿ ਕਰਿ ਆਏ। ਹਮ ਕਿਸਹੂੰ ਕੋ ਸੰਗ ਨ ਲਜਾਏ'। ਕਰਿ ਤੁਰਨਤਾ ਨਿਕਟਿ ਸੁ ਜਾਇ। ਲਗੇ ਬਿਲੋਕਨ ਸ੍ਵਾਸ ਨ ਆਇ ॥ ੧੨ ॥ ਬਿਸਮੇ ਬਹੁਰੋ ਹਾਥ ਲਗਾਯੋ। ਚਰਨ ਪਲੋਟਤਿ ਚਹਤਿ ਜਗਾਯੋ।ਨਿਸ਼ਚੈ ਭਈ ਜਬੈ ਉਰ ਮਾਂਹੀ। ਧਾਇ ਆਇ ਇਕ ਸਤਿਗੁਰ ਪਾਹੀ ॥ ੧੩ ॥ ਊਚੀ ਕੂਕ ਨਿਕਟਿ ਹੁਇ ਮਾਰੀ। ਨਿਕਸੀ ਨੈਨਨ ਤੇ ਜਲ ਧਾਰੀ।ਬੂਝਨ ਕੀਨਿ 'ਕਹਾਂ ਤੁਝ ਭਯੋ ? । ਕਸੋਂ ਰੋਦਨ ਤੁਮ ਐਸੋ ਕਿਯੋ ?' ॥ ੧੪ ॥ ਸੁਨਿ ਗੁਰ ਤੇ ਬੋਲਨੋ ਤਬਿ ਦਾਸ। 'ਪੁੱਤ੍ਰ ਆਪ ਕੋ ਥਲ ਗੁਨਰਾਸ। ਉਚੇ ਥਲ ਪਰ ਕੁਸ਼ਾ ਛਸਾਈ। ਪੌਢੇ ਪ੍ਰਾਨ ਨਹੀਂ ਬਿਚ ਪਾਈ' ॥ ੧੫ ॥ ਸੁਨਿ

ਪਵਿਤ੍ਰ ਬੁੱਧੀ ਵਾਲੇ। [2]ਦੇਵਤੇ। [ਸੰਸ:, ਗੀਰ੍ਵਾਣ]। [3]ਕਿਸੇ ਥਾਂ ਸਾਨੂੰ ਉਡੀਕਦੇ ਰੱਕਣਗੇ। [4]ਦਾਸ ਪੁੱਛ ਪੁੱਛਦੇ ਉਧਰ ਗਏ।

ਕਰਿ ਸਭਿ ਤੇ ਅੰਤਰਜਾਮੀ। ਉਠੇ ਤੁਰਤ ਸੇਵਕ ਅਨੁਗਾਮੀ। 'ਚਲਹੁ ਕੌਨ ਥਲ ਮੈਂ ਮ੍ਰਿਤ ਹੋਏ?'। ਇਮ ਸਤਿਗਰ ਗਮਨੇ ਸਭਿ ਜੋਏ ॥ ੧੬ ॥ ਅੰਤਹ ਪੁਰਿ ਗਰ ਕੇ ਸਧਿ ਗਈ।ਸਨਤਿ ਬਾਤ ਸਗਰੀ ਤਦਨਈ। ਪਰਜੌ ਰੌਰ ਕੀਰਤਪੁਰਿ ਮਾਂਹੀ। ਸੁਨਿ ਸੁਨਿ ਸ਼ੋਕ ਵਧਯੋ ਲਘ ਨਾਂਹੀ ॥ ੧੭ ॥ ਬਿਧੀਚੰਦ ਆਦਿਕ ਨਰ ਬ੍ਰਿੰਦ। ਸੰਗ ਲਏ ਸ਼੍ਰੀ ਹਰਿਗੋਵਿੰਦ।ਉਤਲਾਵਤਿ ਪਹੁੰਚੇ ਤਿਸ ਥਾਨ। ਪਿਖਯੋ ਪੁੱਤ੍ਰ ਪੌਢਯੋ ਬਿਨ ਪ੍ਰਾਨ ॥ ੧੮ ॥ ਨਰ ਅਪਰਨ ਸਮ ਸ਼ੋਕ ਉਪਾਧੋ। 'ਕਹੁ ਨੰਦਨ ਕਿਮ ਕਹਾਂ ਸਿਧਾਧੋ ?। ਸੁਭਟ ਸਿਖ ਹੈਂ ਸੰਗ ਜਿਤੇਕ। ਰੋਦਤਿ ਕਰਤਿ ਪੁਕਾਰ ਅਨੇਕ ॥ ੧੯ ॥ ਤਰੁਨ ਬੈਸ ਮਹਿੰ ਕਾਲ ਨ ਕਾਲ[1]। ਰਾਵਰ ਕਹਾਂ ਗਏ ਕਰਿ ਖਯਾਲ[*]। ਸੁਨਿ ਕੀਰਤ ਪੁਰਿ ਕੇ ਨਰ ਨਾਰੀ। ਧਾਇ ਪਹੁੰਚੇ ਕਾਜ ਬਿਸਾਰੀ ॥ ੨੦॥ ਸਭਿ ਰੋਦਤਿ ਅਰੁ ਬੰਦਨ ਕਰੈਂ। ਗੁਰ ਸਿਮਰਹਿੰ ਸ਼ੋਕ ਸੁ ਚਿਤ ਧਰੈਂ। ਆਇ ਨਾਨਕੀ ਅਰੁ ਮਰਵਾਹੀ। ਮੁਖ ਕੋ ਦੇਖਿ ਦੇਖਿ ਬਿਲਲਾਹੀਂ॥੨੧॥ 'ਅਹੋ ਪੁੱਤ੍ਰ ਜੋਧਾ ! ਸਭਿ ਲਾਇਕ !। ਗੁਰ ਸੁਤ ਜੇਸ਼ਟ ਗਨ ਸੁਖਦਾਇਕ। ਬਦਨ ਪ੍ਰਸੰਨ ਸਦੀਵ ਬਿਲੋਕੈਂ। ਕਾਰਨ ਕਵਨ ਗਵਨ ਪਰਲੋਕੈਂ ?' ॥ ੨੨॥ ਸ਼੍ਰੀ ਹਰਿ ਰਾਇ ਪਿਤਾ ਕੋ ਦੇਖਿ। ਅਰੁ ਰੋਦਤਿ ਪਰਿਵਾਰ ਵਿਸ਼ੇਖ। ਅਲਪ ਬੈਸ ਮਹਿੰ ਮੁਖ ਮੁਰਝਾਧੋ। ਕਹੈਂ ਬਦਨ ਕੁਛ ਬਾਕ ਨ ਆਧੋ ॥ ੨੩ ॥ ਕਮਲ ਬਿਲੋਚਨ ਤੇ ਜਲ ਛਾਰਾ। ਮਨੋ ਸ਼ੋਕ ਕੋ ਛੁਟਨੋ ਫੁਹਾਰਾ। ਸਤਿਗੁਰ ਬੈਠੇ ਲਾਇ ਦਿਵਾਨ। ਸਿੱਖ ਸੁਭਟ ਢਿਗ ਰੁਦਤਿ ਮਹਾਨ ॥ ੨੪ ॥ ਹਿਤ ਸਸਕਾਰਨ ਸੌਜ ਮੰਗਾਈ। ਚੰਦਨ ਭਾਰ ਲਯਾਇ ਸਮੁਦਾਈ। ਤਿਲ, ਜਵ, ਘ੍ਰਿੱਤ ਆਦਿ ਸਭਿ ਆਨੈਂ। ਕਰਤਿ ਕਾਰ ਸਭਿ ਰੋਦਨ ਠਾਨੈਂ ॥ ੨੫ ॥ ਛਰੀ ਖਰੀ ਗੁਰ ਖਰੀ ਨਿਹਾਰੀ। 'ਰਹਨਿ ਦੇਹੁ ਇਹ ਤਰੁ ਹੁਇ ਭਾਰੀ'। ਕਹਿ ਕਰਿ ਚੰਦਨ ਚਿਖ ਬਨਵਾਇ। ਕ੍ਰਿਯਾ† ਹੇਤੁ ਥਿਰ ਸ਼੍ਰੀ ਹਰਿਰਾਇ ॥ ੨੬ ॥ ਦੇਖਤਿ ਕਹਿ ਸ਼ਨਾਨ ਕਰਵਾਇਵ। ਨਏ ਬਸਤ੍ਰ ਤਨ ਮਹਿੰ ਪਹਿਰਾਇਵ। ਬਹੁਰ ਚਿਖਾ ਪਰ ਦੇਹਿ ਧਰਾਈ।

[1] ਮੌਤ ਦਾ ਸਮਾਂ ਨਹੀਂ ਸੀ। [*] ਇਹ ਕਵੀ ਜੀ ਮਨੁਖ ਨਾਟ ਦਿਖਾਉਣ ਦੀ ਕਾਢਨ ਰਚਕ ਦੀ ਪੁਤਲੀ ਕਰਦੇ ਹਨ। ਪ੍ਰੇਮ ਸਤਿਗੁਰਾਂ ਦਾ ਅੱਲ ਹੈ ਸਪੁੱਤ੍ਰ ਨਾਲ, ਇਵੇਂ ਹੈ, ਪਰ ਵਾਹਿਗੁਰੂ ਦੇ ਹੁਕਮ ਵਿਚ ਭਾਣਾ ਵਰਤਿਆ ਹੈ, 'ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ' ॥ ਪ੍ਰੇਮ ਥੀ ਹੈ ਤੇ ਗਿਆਨ ਥੀ। ਤਾਂ ਤੇ ਸਤਿਗੁਰੂ ਜੀ ਨੂੰ ਸ਼ੋਕਾਧੀਨ ਸਮਝਣਾ ਠੀਕ ਨਹੀਂ। †ਦੇਖੋ ਅੱਗੇ ਅੰਕ ੩੫ ਦੀ ਹੇਠਲੀ ਟੂਕ।

ਪਾਵਕ ਸ਼੍ਰੀ ਹਰਿਰਾਇ ਲਗਾਈ ॥ ੨੭ ॥ ਬਿਧਿ ਸਮੇਤ ਸਸਕਾਰਨ ਕੀਨੋ। ਸਭਿਨਿ ਬਿਲੋਚਨ ਜਲ ਭਰਿ ਲੀਨੋ।ਕਹਿ ਕਰਿ ਬਹੁ ਕਰਾਹ ਕਰਿਵਾਯੋ। ਨਰ ਕੋ ਗਨ ਉਠਾਇ ਕਰਿ ਲਯਾਯੋ ॥ ੨੮ ॥ ਸਭਿਨਿ ਬਾਪਕਾ ਕੀਨਿ ਸ਼ਨਾਨ। ਪੁਨ ਬੈਠੇ ਗੁਰ ਲਗਸੋ ਦਿਵਾਨ। ਪੰਚਾਮ੍ਰਿਤ ਸੁ ਦਯੋ ਬਰਤਾਇ । ਸਭਿ ਸੁਨਾਇ ਸ਼੍ਰੀ ਬਦਨ ਅਲਾਇ ॥ ੨੯ ॥ 'ਧਰਹਿ ਕਾਮਨਾ ਜੋ ਸਿਖ ਆਵੈ।ਕਰਹਿ ਤਿਹਾਵਲ ਇਤ ਅਰਪਾਵੈ।ਸ਼ਰਧਾ ਸਹਿਤ ਦਰਸ ਕੋ ਪਾਇ । ਮਨ ਬਾਂਛਤਿ ਪੁਰਵਹਿ ਸਮੁਦਾਇ ॥ ੩੦ ॥ ਨੀਮ ਤਰੋਵਰ ਹੋਇ ਬਿਲੰਦ । ਸ਼੍ਰੀ ਗੁਰਦਿੱਤੇ ਦਰਸ ਮਨਿੰਦ । ਕਰਹਿ ਬੰਦਨਾ ਦੇਖਹਿ ਨੈਨ। ਸਕਲ ਕਾਮਨਾ ਪ੍ਰਾਪਤਿ ਐਨ ॥ ੩੧ ॥ ਨਿਤਪ੍ਰਤਿ ਇਹਾਂ ਤਿਹਾਵਲ ਆਇ। ਤ੍ਰਿਪਤਹਿਂ ਸਿਖ ਸੰਗਤਿ ਸਭਿ ਖਾਇ। ਦੇਸ਼ ਬਿਦੇਸ਼ੀ ਜੋ ਚਲਿ ਆਵੈ। ਇਸ ਥਲ ਤੇ ਸੁ ਤਿਹਾਵਲ ਖਾਵੈ ॥ ੩੨ ॥ ਪੁਨ ਥਾਨ ਮਹਾਨ ਥਨੈ ਹੈ। ਦਰਸ਼ਨ ਤੇ ਕਲਮਲ ਬਿਨਸੈ ਹੈਂ। ਸੋਵੈ ਉਰ ਨਿਰਮਲ ਬਨ ਜਾਇ । ਭਗਤਿ ਗਯਾਨ ਗੁਰ ਸਿੱਖੀ ਪਾਇ ॥ ੩੩ ॥ ਬਰਖਾ ਮਹਾਂ ਅੰਧੇਰੀ ਜੋਇ। ਤਉ ਤਿਹਾਵਲ ਇਸ ਥਲ ਹੋਇ'। ਇੱਤਮਾਦਿਕ ਮਹਿਮਾ ਕਹਿ ਥਾਨ । ਉਠਤਿ ਭਏ ਸ਼੍ਰੀ ਗੁਰ ਭਗਵਾਨ॥੩੪॥ਅਸ਼ਟ ਘਾਟ ਸੋਭਤਾ ਸੋ ਸੰਮਤ[1]।ਅੱਸੂ ਮਾਸ ਸੁਦੀ ਦਸਮੀ ਥਿਤ । ਕਰਿ ਸਭਿ ਕ੍ਰਿਯਾ*ਗੁਰੂ ਚਲਿ ਆਏ।ਸ਼੍ਰੀ ਗੁਰਦਿੱਤਾ ਜੋਤਿ ਸਮਾਏ ॥੩੫॥ ਗੁਰ ਕੀ ਗਤਿ ਕਿਛੁ ਜਾਇ ਨ ਜਾਨੀ । ਬਿਸਮਤ ਮਤਿ ਸਭਿ ਤ੍ਰੁਸ਼ਨਿ ਠਾਨੀ । ਪੀਛੇ ਆਇ ਚਲੀ ਗਨ ਨਾਰੀ।ਆਦਿ ਨਾਨਕੀ ਪੁਰਿ ਜੁ ਮਝਾਰੀ॥੩੬॥ਅਧਿਕ ਬ੍ਰਿਲਾਪ ਕਰਤਿ ਸੋ ਆਵੈਂ । ਸਿਮਰਿ ਸਿਮਰਿ ਗੁਨ ਕੂਕ ਸੁਨਾਵੈਂ । ਹੋਤਿ ਸ਼ਬਦ ਬਡ ਕਰਤਿ ਪੁਕਾਰਾ । 'ਤਰੁਨ ਬੈਸ ਪਰਲੋਕ ਸਿਧਾਰਾ ॥ ੩੭ ॥ ਧੀਰਮੱਲ ਨਿਜ ਮਾਤ ਸਮੇਤ । ਅੰਤ ਦਰਸ ਨਹਿਂ ਆਇ ਨਿਕੇਤ'। ਬਿਛੁਰੇ ਰਹੈਂ ਸੁ ਜਾਨੀ ਪਰੈ। ਨਹੀਂ ਮੇਲ ਹਮ ਸੋਂ ਕਬਿ ਧਰੈ'॥੩੮॥ਇੱਤਮਾਦਿਕ ਬੋਲਤਿ ਚਲਿਆਈ। ਵਧਯੋ ਸ਼ੋਕ ਸਭਿ ਕੋ ਸਮੁਦਾਈ । 'ਗੁਰਸੁਤ ਲਾਇਕ ਮਰਨੋ ਅਚਾਨਕ। ਕਹਾਂ ਭਯੋ, ਜਾਨੈਂ ਸ਼੍ਰੀ ਨਾਨਕ' ॥ ੩੯ ॥ ਸਦਨ ਪ੍ਰਵੇਸ਼ੇ ਸਗਰੇ ਆਇ।

---

[1]ਛਾਵ ੧੬੯੨ ਸੰਮਤ । ਘਰ ਆ ਕੇ ਨਾ ਕੀਤਾ । *ਕ੍ਰਿਯਾ ਇੱਥੇ ਸਾਰੀ ਕਰਣੀ ਨੂੰ ਗਈ ਹੈ, ਕੜਾਹ ਪ੍ਰਸਾਦ ਦਾ ਵਰਤਾਉਣਾ ਤੇ ਸਸਕਾਰ ਕਰਨਾ, ਪੂੰਜੂ, ਕ੍ਰਿਯਾ ਅਰਥੀ ਦੀ ਹੀ ਨਹੀਂ ਆਈ, ਸੋ ਕ੍ਰਿਯਾ ਪਦ ਦਾ ਅਰਥ 'ਪ੍ਰੇਤ ਕ੍ਰਿਯਾ' ਏਥੇ ਨਹੀਂ ਲੈਣਾ ਚਾਹੀਏ।

ਆਦਿ ਨਾਨਕੀ ਮਨ ਦੁਖ ਪਾਇ। ਤ੍ਰਿਯ ਤੇ ਪੂਰਨ ਭੇ ਘਰ ਸਾਰੇ। 'ਗੁਜ਼ਰਨੋ ਅਚਰਜ' ਰੁਦਤਿ ਪੁਕਾਰੇ ॥ ੪੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਸ਼੍ਰੀ ਗੁਰਦਿੱਤਾ ਪ੍ਰਲੋਕ ਗਮਨ' ਪ੍ਰਸੰਗ ਵਰਨਨੰ ਨਾਮ ਅਸ਼ਟ ਤ੍ਰਿੰਸਤੀ ॥ ੩੮ ॥

੩੯. [ਧੀਰ ਮੱਲ ਕਠੋਰਤਾ]।

ਦੋਹਰਾ ॥ ਕੀਰਤ ਪੁਰਿ ਕੀ ਨਾਰਿ ਸਭਿ ਮਿਲੀ ਆਨਿ ਸਮੁਦਾਇ। ਮਿਲਿ ਮਿਲਿ ਰੋਦਤਿ ਸ਼ਬਦ ਕੋ ਊਚੇ ਰੌਰ ਉਠਾਇ ॥੧॥ ਚੌਪਈ ॥ ਪੁਰਿਜਨ ਸਗਰੇ ਗੁਰ ਢਿਗ ਆਏ। ਬੈਠੇ ਸਭਾ ਬਿਲੰਦ ਲਗਾਏ। 'ਅਚਰਜ ਭਯੋ ਅਚਾਨਕ ਏਹ। ਨਹਿੰ ਜਾਨੀ ਇਮ ਭਨ ਭਜਿ ਦੇਹਿੰ ॥੨॥ ਭਰੁਨ ਬੈਸ ਬਹੁ ਮ੍ਰਿਦੁਲ ਸੁਭਾਉ। ਸੁਖਦ ਸਭਿਨਿ ਦੁਖਦਾਯ ਨ ਕਾਉ। ਸਾਦਰ ਪੁਰਿ ਮਹਿੰ ਲੋਕ ਬਸਾਏ। ਬੂਝਤਿ ਕੁਸ਼ਲ ਸਦਾ ਅਪਨਾਏ ॥ ੩ ॥ ਉਰ ਉਦਾਰ ਜਾਚਹਿ ਜਿਮ ਕੋਈ। ਹਟਿ ਕਰਿ ਛੁਛ ਨ ਗਮਨਨੋ ਸੋਈ। ਨਹਿੰ ਬਿਕਾਰ ਮਨ, ਸ਼ਾਂਤਿ ਸਰੂਪ । ਮਹਾਂ ਸੁਸ਼ੀਲ ਪ੍ਰਸੰਨ ਅਨੂਪ ॥ ੪ ॥ ਸ਼੍ਰੀ ਕਰਤਾਰਪੁਰੇ ਰਣ ਠਾਨਤਿ। ਅੱਗੂ ਸਭਿਨਿ ਤੇ ਹੁਇ ਰਿਪੁ ਹਾਨਤਿ। ਜੋਧਾ ਅਧਿਕ ਬਾਨ ਬਹੁ ਮਾਰੇ। ਅਰੇ ਅਗਾਰੀ ਸੋ ਨਰ ਹਾਰੇ' ॥ ੫ ॥ ਇੱਤਯਾਦਿਕ ਗੁਨ ਭਨਹਿੰ ਸੁਨਾਵਹਿੰ। ਸ਼੍ਰੀ ਸਤਿਗੁਰ ਦੇ ਧੀਰ ਬਤਾਵਹਿੰ। 'ਹੁਕਮ ਸੱਤਿ ਪਰਮੇਸ਼ਰ ਕੇਰਾ। ਕੌਨ ਸਮੱਥ ਦੇਇ ਤਿਸ ਫੇਰਾ' ॥ ੬ ॥ ਸਭਿਹਿਨਿ ਕੇ ਸਿਰ ਭਾਵੀ ਬਲੀ। ਸਿਰ ਧਾਰਤਿ ਨਿਤ ਬੁਰੀ ਕਿ ਭਲੀ। ਭਾਣਾ ਮਾਨਹਿੰ ਹਰਖਤਿ ਰਹੈਂ। ਨਹੀਂ ਭਰਕ ਪ੍ਰਭੁ ਕੀ ਦਿਸ਼ਿ ਕਹੈਂ ॥ ੭ ॥ ਇਹੁ ਸੈਭਨ ਕੋ ਮਤਿ ਬੀਚਾਰ। ਗ੍ਰਹਣ ਕਰਨੋ ਨੀਕੋ ਨਿਰਧਾਰ'। ਇੱਤਯਾਦਿਕ ਕਹਿ ਬਾਕ ਗੁਸਾਂਈਂ। ਸਭਿ ਕੋ ਧੀਰ ਦੀਨਿ ਹਿਤਵਾਈ[2] ॥ ੮ ॥ ਪੁਨ ਅੰਤਹਿਪੁਰ ਦਾਸ ਪਠਾਏ। ਊਚੇ ਰੋਦਨਿ ਸਕਲ ਹਟਾਏ। 'ਮਾਨਹੁ ਹਿਤ ਕਰਿ ਪ੍ਰਭੁ ਕਾ ਭਾਣਾ। ਜਿਸ ਅਧੀਨ ਸਭਿ ਆਵਣ ਜਾਣਾ' ॥੯॥ ਪੁਨ ਸਗਰੇ ਸਨਬੰਧਨ ਪਾਸ। ਸੁਧ ਭੇਜੀ ਤੁਰਨ ਗਨ ਦਾਸ। ਧੀਰਮੱਲ ਢਿਗ ਪ੍ਰਥਮ ਪਠਾਯੋ। ਬ੍ਰਿਧ ਸਾਹਿਬ ਕੇ ਸਦਨ ਪੁਚਾਯੋ ॥ ੧੦ ॥ ਰਾਇ ਜੋਧ ਰੂਪੇ ਢਿਗ ਗਯੋ। ਆਦਿ ਵਟਾਲੇ ਕਹਿ ਕਰਿ ਦਯੋ । ਸ਼੍ਰੀ ਕਰਤਾਰ ਪੁਰੇ ਮਹਿੰ ਜਾਇ। ਧੀਰਮੱਲ ਕੋ ਕਹੀ ਸੁਨਾਇ ॥ ੧੧ ॥ 'ਸ਼੍ਰੀ ਗੁਰਦਿੱਤਾ ਜੋਤਿ ਸਮਾਯੋ । ਸਤਿਗੁਰ ਤੁਮ ਕੋ ਬੋਲਿ ਪਠਾਯੋ। ਜੋਸ਼ਰ ਪੁੱਤ੍ਰ[3] ਚਲਹੁ ਤਤਕਾਲ। ਤੁਮ ਕੋ

---

[1] ਨੋਟ । [2] ਪ੍ਰੇਮ ਕਰਕੇ । [3] ਸੋ (ਬਾਬਾ ਗੁਰਦਿੱਤਾ ਜੀ ਦੇ) ਵੱਡੇ ਪੁੱਤ੍ਰ ਹੈ ।

ਉਚਿਤ ਕ੍ਰਿਯਾ ਸੁਭ ਢਾਲ[1]* ॥ ੧੨ ॥ ਲੇ ਕਰਿ ਚਲਹੁ ਗ੍ਰੰਥ ਨਿਜ ਸਾਥ*। ਪਾਠ ਕਰਾਵਨ ਚਾਹਤਿ ਨਾਥ।ਬਿਲਮ ਨ ਧਰਹੁ ਗੁਰੂ ਫੁਰਮਾਯੋ'। ਇਮ ਸੇਵਕ ਸਭਿ ਹੁਕਮ ਸੁਨਾਯੋ ॥੧੩॥ ਧੀਰਮੱਲ ਤਬਿ ਰਿਦੈ ਬਿਚਾਰੀ। –ਪਿਤ ਪਹੁੰਚਨੋ ਪਰਲੋਕ ਮਝਾਰੀ–। 'ਕੌ ਕਾਰਨ ਭਾ?' ਬੂਝਨੋ ਦਾਸ[2]। 'ਸੰਕਟ ਕੌਨ ਭਯੋ ਤਨ ਤਾਸ ॥੧੪॥ ਕਹਾਂ ਅਚਾਨਕ ਤਜਨੋ ਸਰੀਰ?। ਭਈ ਕੌਨ ਐਸੀ ਤਨ ਪੀਰ'। ਤਬਿ ਪ੍ਰਸੰਗ ਸਭਿ ਦਾਸ ਸੁਨਾਯੋ। 'ਧੇਨੁ ਜਿਵਾਇ ਸਦਨ ਕੋ ਆਯੋ ॥ ੧੫ ॥ ਸੁਨੇ ਭਨੇ ਕੁਛ ਗੁਰ ਸੋਂ ਬੈਨ। ਤਤਛਿਨ ਗਮਨਨੋ ਤਜਿ ਕਰਿ ਐਨ।ਅਲਪ ਸੈਲ ਪਰ ਚਢਿ ਕਰਿ ਥਿਰੇ। ਆਸਤਰਨ ਕੁਸ਼ ਕੇ ਪਰ ਪਰੇ ॥ ੧੬ ॥ ਤਨ ਕੋ ਤਜਾਗਿ ਗਏ ਪਰਲੋਕ। ਸੁਨਤਿ ਸਭਿਨਿ ਕੋ ਉਪਜਨੋ ਸ਼ੋਕ'। ਧੀਰਮਲ ਤਬਿ ਸੁਨਤਿ ਬਖਾਨੀ। 'ਗੁਰ ਕੀ ਗਤਿ ਮੈਂ ਪੂਰਬ ਜਾਨੀ॥੧੭॥ਸੁਤ ਪੌਤ੍ਰਨਿ ਕੋ ਮੋਹ ਨ ਲੇਸ।ਜਨੋਂ ਮਨ ਭਾਵਤਿ ਕਰਤਿ ਅਸ਼ੇਸ਼। ਅਟਲਰਾਇ ਕੋ ਤਿਮ ਤਨ ਤਜਾਗਾ। ਨਹਿੰ ਅਨੁਰਾਗ[3] ਬਿਲੰਬ ਨ ਲਾਗਾ ॥ ੧੮ ॥ ਮੋ ਸੋਂ ਰਹੈਂ ਸਦਾ ਰੁਖ ਫੇਰੇ। ਨਿਜ ਬੁਧਿ ਬਲ ਤੇ ਭਲ ਬਿਧਿ ਹੇਰੇ[4]। ਰਹੈਂ ਸੰਗ ਤੌ ਨਹਿੰ ਕੱਲ੍ਯਾਨ। ਯਾਂਤੇ ਤਜਾਗਿ ਰਹਨੋ ਇਸ ਥਾਨ ॥ ੧੯ ॥ ਪਿਤਾ ਹਮਾਰੇ ਜੰਗ ਮਝਾਰ। ਹਤਿ ਸ਼ੱਤ੍ਰੂਨ ਨਿਭ ਰਹਿ ਅਨੁਸਾਰਿ। ਅਵਗੁਨ ਕੌਨ ਹੁਤੋ ਤਿਨ ਮਾਹੀ। ਜਗ ਮੌਜੋਧਨਿ ਦਿਯੋ ਜੋ ਨਾਹੀ ॥ ੨੦ ॥ ਧੇਨੁ ਜਿਵਾਇ ਪੁੰਨ ਕੋ ਠਾਨਾ। ਤਿਨਹੁੰ ਜਾਨਿ ਤਜਵਾਇਵ ਪ੍ਰਾਨਾ†। ਮੈਂ ਅਬਿ ਜਾਉਂ ਕਹਾਂ ਇਹ ਜੋਗ। ਕਹਾਂ ਕਹੈਂਗੇ ਪਿਖਿ ਸਭਿ ਲੋਗ ॥ ੨੧ ॥ ਜਿਨਹੁੰ ਬਾਕ ਕਹਿ ਮਮ ਪਿਤ ਹਤਨੋ। ਮੋ ਸੰਗ ਕਹਾਂ ਭਲੋ ਅਬਿ ਚਿਤਨੋ । ਲਰਤਿ ਸ਼ਾਹੁ ਸੋਂ ਸਕਲ ਬਿਗਾਰਾ। ਲਾਖਹੁੰ ਲਸ਼ਕਰ ਤੁਰਕਨਿ ਮਾਰਾ ॥ ੨੨ ॥ ਸ਼੍ਰੀ ਕਰਤਾਰਪੁਰਾ ਧਨ ਧਾਮ। ਤਜਿ ਗਮਨੋ ਬਹੁ ਕਰਿ ਸੰਗ੍ਰਾਮ। ਉਰ ਬਿਚਾਰ ਅਪਨੀ ਬੁਧਿ ਭਲੇ। ਲਿਖਿ ਮੈਂ ਪਠਨੋ ਸ਼ਾਹੁ ਜਿਮ ਮਿਲੇ[5] ॥੨੩॥ ਹੋਤਿ ਉਪਾਧਿ[6] ਅਨੇਕ ਪ੍ਰਕਾਰਾ। ਕਰੀ ਸੀਧ[7] ਸਭਿ ਕਾਜ ਸਵਾਰਾ।ਨਤੁ ਪੁਰਿ ਬਚ੍ਛਿਨ ਬਸਾਇਬ ਜੋਤੇ। ਤੁਰਕੇਸ਼ੁਰ ਅਪਨਾਇ ਸੁ ਲੇਤੇ ॥ ੨੪ ॥ ਸਭਿ ਧਨ ਧਾਮ ਨਗਰ ਕੋ

---

[1]ਕ੍ਰਿਯਾ ਕਰਨੀ ਹੁਣਦੀ ਭਤ੍ਰੀ। [2]ਦਾਸ ਨੇ। [3]ਪ੍ਰੇਮ। [4]ਦੇਖਿਆ ਹੈ (ਮੈਂ)। [5](ਮੈਨੂੰ) ਮਿਲਾਪ ਹੋਵੇ। [6]ਉਪੱਦ੍ਰਵ। [7]ਮੇਲ।

*ਇਵੇ ਥੀ ਕ੍ਰਿਯਾ ਦੇ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੀ ਜ਼ਿਕਰ ਆਇਆ ਹੈ।

†ਪਾ:–ਤਿਨਹੁ ਜਾਇ ਤਰਜਾਤਜਨ ਪ੍ਰਾਨਾ।

ਰਾਖਾ। ਨਿਜ ਬੁਧਿ ਬਲ ਤੇ ਮੈਂ ਕਰਿ ਕਾਂਖਾ। ਅਬਿ ਮੈਂ ਜਾਉਂ ਬਿਗਰ ਸਭਿ ਜਾਵੈ। ਗੁਰ ਢਿਗ ਤੇ ਕੁਛ ਹਾਥ ਨ ਆਵੈ ॥ ੨੫ ॥ ਕੋ ਜਾਨੈ ਕਿਸ ਦੈ ਹੈਂ ਗਾਦੀ। ਲੈ ਹੈ ਕੌਨ ਕਰਹਿ ਮੁਦ[1] ਸ਼ਾਦੀ।ਯਾਂਤੇ ਮੈਂ ਨਹਿਂ ਜੈਬੋ ਜੋਗ। ਬਰਜਹਿਂ ਮੋਹਿ ਮੁਸਾਹਿਬ ਲੋਗ' ॥੨੬॥ ਸੁਨਤਿ ਦਾਸ ਤਿਸ ਮਾਤਾ ਪਾਸ। ਗਯੋ ਤਬੈ ਜਹਿਂ ਬੀਚ ਅਵਾਸ। ਸਰਬ ਪ੍ਰਸੰਗ ਸੁਨਾਵਨਿ ਕਰਸੋ। ਧੀਰਮਲ ਕੋ ਕਹਸੋ ਉਚਰਸੋ ॥ ੨੭ ॥ ਨੈਤੀ[2] ਸੁਨਤਿ ਦਹਲ ਉਰ ਭਾਰੀ। ਰਿਦੈ ਬਿਖਾਦ ਬਹੁਤ ਉਪਜਯੋ।ਬੈਠਿ ਭੂਮ ਪਰ ਰੋਦਨ ਠਾਨਾ ।ਪਤਿ ਹਨਿ ਤੇ ਕਿਯ ਸ਼ੋਕ ਮਹਾਨਾ ॥ ੨੮ ॥ ਸੁਨਿ ਪੁਰਿ ਤ੍ਰਿਯ ਪਹੁੰਚੀ ਸਮੁਦਾਈ । ਮਿਲਿ ਮਿਲਿ ਰੋਦਨ ਸ਼ਬਦ ਉਠਾਈ। ਸਗਰੇ ਮਾਨਵ ਤਬਿ ਬਿਸਮਾਏ। ਧੀਰਮੱਲ ਕੇ ਨਿਕਟ ਸਿਧਾਏ ॥ ੨੯ ॥ ਚਤਰ ਘਟੀ ਲਗਿ ਮਿਲਿ ਮਿਲਿ ਗਏ। ਗੁਰ ਸੁਤ ਗੁਨ ਗਨ ਸਿਮਰਤਿ ਭਏ।ਜਬਹਿ ਇਕਾਕੀ ਨਿਸ ਮਹਿਂ ਹੋਵਾ। ਨੈਤੀ ਜਾਇ ਪੁੱਤ੍ਰ ਕੋ ਜੋਵਾ ॥ ੩੦ ॥ ਤਿਹ ਸਮੁਝਾਵਨ ਕੋ ਤਬਿ ਕਹਸੋ। 'ਸੁਨਹੁ ਪੁੱਤ੍ਰ ਕਮ ਚਿਤ ਮੈਂ ਚਹਸੋ। ਚਲਿਬੋ ਕੀਰਤਪੁਰਿ ਬਨਿ ਆਵੈ। । ਇਹਾਂ ਰਹਨ ਅਬਿ ਕਸੋਂ ਤੁਮ ਭਾਵੈ ॥੩੧॥ ਸੁਤ ਜੋਸ਼ਟ ਤੇ ਹੋਤਿ ਬਿਧਾਨ[3]।ਬਹੁਰ ਪਾਗ ਲੈਬੋ ਮਨ ਜਾਨਿ।ਨਿਕਟਿ ਪਿਤਾਮੈ ਕੇ ਚਲਿ ਲੀਜੈ। ਇਮ ਨੀਕੋ ਨਿਜ ਰਿਦੈ ਲਖੀਜੈ ॥ ੩੨ ॥ ਨਾਂਹ ਤ ਪਾਗ ਨ ਪਾਵੈਂ ਹਾਥ। ਨਿਰਨੈ ਕਰਿ ਹੇਰਹੁ ਮਤਿ ਸਾਥ। ਬਡੇ ਪੁੱਤ੍ਰ ਕੋ ਸਭਿ ਅਧਿਕਾਰ। ਗੁਰਤਾ ਆਦਿਕ ਲਖਹੁ ਉਦਾਰ ॥ ੩੩ ॥ ਸਭਿ ਤੇ ਛੁਛੇ ਹੀ ਰਹਿ ਜੈ ਹੈਂ । ਪੁਨ ਸੰਗਤਿ ਤੇ ਕਿਮ ਪੂਜਵੈ ਹੈਂ'। ਸੁਨਤਿ ਧੀਰਮੱਲ ਗਿਰਾ ਬਖਾਨੀ। 'ਮੈਂ ਤੋ ਉਰ ਨਿਰਨੈ ਕਰਿ ਜਾਨੀ ॥੩੪॥ ਗੁਰ ਤੇ ਕਛੂ ਹਾਥ ਨਹਿਂ ਐ ਹੈ। ਮੋ ਪਰ ਤਰਕਨ ਅਨਿਕ ਉਠੈ ਹੈਂ। ਤਹਾਂ ਗਏ ਤੇ ਗ੍ਰੰਥ ਮੰਗਾਇ।ਤਬਿ ਹਮ ਛੁਛੇ ਹੀ ਰਹਿ ਜਾਇ ॥ ੩੫ ॥ ਗ੍ਰੰਥ ਨਿਕਟਿ ਤੇ ਗੁਰ ਮੈਂ ਅਹੌਂ । ਸਭਿ ਸੰਗਤਿ ਤੇ ਪੂਜਾ ਲਹੌਂ।ਕਿਯੋ*ਗੁਰੂ ਕੋ ਗੁਰ ਨਹਿਂ ਥਨੈਂ।ਤਿਨ ਢਿਗ ਜਾਉਂ ਨ ਮੈਂ, ਸਚ ਭਨੈਂ ॥ ੩੬ ॥ ਤੁਵ ਚਿਤ ਮੈਂ ਜੋ ਪਹੁੰਚਨਿ ਤਹਾਂ। ਗਮਨਹੁ ਪ੍ਰਾਤੀ, ਮੈਂ ਥਿਰ ਇਹਾਂ। ਕਰਨ ਉਚਿਤ ਅਰੁ ਕਹਿਬੋ ਜੋਗ।ਕਰਹੁ ਜਾਇ ਨੀਕੋ ਜਿਮ ਹੋਗ' ॥ ੩੭ ॥ ਇਮ ਤਯਾਰ ਹੋਈ ਤਬਿ ਨੈਤੀ[4]। ਬਡ ਨੰਦਨ ਕੀ ਮਸਲਤ ਸੈਤੀ[5]।ਉਠਿ ਪ੍ਰਭਾਤ ਸਨੈਦਨ ਜੁਰਿਵਾਯੋ।ਕਰ ਭੂਰਨ ਬਿਚ ਪੰਥ

[1]ਅਨੰਦ। [2]ਧੀਰ ਮਲ੍ਹ ਜੀ ਦੀ ਮਾਤਾ। [3]ਰੀਤੀ। [4]ਸਲਾਹ ਨਾਲ। *ਪਾ:—ਕੀਓ।

ਚਲਾਯੋ ॥ ੩੯ ॥ ਸਗਰੋ ਮਗ ਉਲੰਘਿ ਸੋ ਗਈ। ਕੀਰਤ ਪੁਰੇ ਪ੍ਰਵੇਸ਼ਿਤਿ ਭਈ। ਅਧਿਕ ਸ਼ੋਕ ਤੇ ਰੁਦਤਿ ਪੁਕਾਰਤਿ। ਗੁਰ ਘਰ ਮੈਂ ਪ੍ਰਾਪਤਿ[1] ਦੁਖਿਆਰਤਿ ॥੩੯॥ਜੁਗ ਸਾਸਨ ਸੋਂ ਮਿਲਿ ਕਰਿ ਰੋਈ।'ਅੰਤ ਸਮੈਂ ਪਤਿ ਨਹਿੰ ਅਵਿਲੋਈ'। ਕਿਤਿਕ ਦੇਰ ਮਹਿੰ ਧੀਰਜ ਧਾਰੀ। ਧੀਰਮੱਲ ਕੀ ਗਾਥ ਉਚਾਰੀ ॥੪੦॥ ਜਿਮ ਜਿਮ ਕਹਨੋ ਨ ਆਵਨ ਕੀਨਿ[2]। ਦਾਸੀ ਕੋ ਸੁਨਾਇ ਸਭਿ ਦੀਨਿ। ਸੋ ਚਲਿ ਗਈ ਗੁਰੂ ਕੇ ਤੀਰ। ਧੀਰ ਮੱਲ ਕੀ ਭਨੀ ਅਧੀਰ[3] ॥ ੪੧ ॥ ਸੁਨਿ ਸਤਿਗੁਰੁ ਭੂਸ਼ਨ ਹੀ ਰਹੇ। ਕੁਟਿਲ ਮਹਾਂ ਪ੍ਰਿਥੀਆ ਸਮ ਲਹੈਂ[4]। ਗੁਰ ਸੁਤ ਕੀ ਜੁ ਕ੍ਰਿਆ ਸਮੁਦਾਈ। ਸਾਦਰ ਸ਼੍ਰੀ ਹਰਿਰਾਇ ਕਰਾਈ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੇ 'ਧੀਰਮੱਲ' ਪ੍ਰਸੰਗ ਵਰਣਨੰ ਨਾਮ ਏਕ ਊਨ ਚਤ੍ਵਾਰਿੰਸਤੀ ਅੰਸੂ ॥ ਬਦ ॥

੪੦. [ਰਾਇ ਜੋਧ ਆਦਿ ਸਿੱਖਾਂ ਦਾ ਆਉਣਾ]।

ਦੋਹਰਾ ॥ ਅਪਰ ਜਹਾਂ ਕਹਿੰ ਸੁਧ ਗਈ ਸੁਨਿ ਸੁਨਿ ਸਭਿ ਬਿਸਮਾਇੰ। ਭਏ ਤਯਾਰ ਆਗਵਨ ਹਿਤ ਸਨਬੰਧੀ ਸਮੁਦਾਇ ॥ ੧ ॥ ਬਸਹਿ ਗ੍ਰਾਮ ਰਮਦਾਸ ਕੇ, ਬ੍ਰਿਧ ਕੋ ਪੁੱਤ੍ਰ ਸੁਭਾਗ। ਸੁਨਿ ਤਯਾਰੀ ਤੂਰਨ ਕਰੀ ਗੁਰ ਦਿਸ਼ਿ ਆਵਨ ਲਾਗ ॥ ੨ ॥ ਚੌਪਈ ॥ ਚਲਨੋ ਵਟਾਲੇ ਕੋ ਮਗ ਆਧੋ। ਰਾਮੇ ਸੰਗ ਮਿਲਨੋ ਸਭਿ ਗਾਧੋ। ਕਰਤਿ ਸ਼ੋਕ ਸੋ ਭੀ ਹੁਇ ਤਯਾਰ। ਗਮਨ ਕੀਨਿ ਪਿਖਿ ਭਈ ਸਕਾਰ ॥ ੩ ॥ ਸ਼੍ਰੀ ਕੀਰਤਿਪਰਿ ਪਹੁੰਚੇ ਆਈ। ਸਤਿ-ਗੁਰ ਸੋਂ ਮਿਲਿ ਗ੍ਰੀਵ ਨਿਵਾਈ। ਰਾਮੇ ਸਹਿਤ ਬੈਠਿ ਤਬਿ ਗਏ। ਬਾਤ ਕਰਤਿ ਗੁਰ ਸੁਤ ਕੀ ਭਏ ॥ ੪ ॥ ਹਰੀਚੰਦ, ਭਾਗਣ ਅਰੁ ਦ੍ਹਾਰਾ। ਇਹ ਸਭਿ ਗੇ ਪਰਲੋਕ ਮਝਾਰਾ। ਸਾਹਿਬਜ਼ਾਦੇ ਭੱਲੇ ਤੋਹਣ। ਸੁਨਤਿ ਸ਼ੋਕ ਕੀਨਸਿ ਜੁਤਿ ਗੋਹਣ[5] ॥ ੫ ॥ ਮਿਲਿ ਆਪਸ ਮਹਿੰ ਦੋਨਹੁੰ ਚਲੇ। ਸਨੈ ਸਨੈ ਮਗ ਉਲੰਘਤਿ ਭਲੇ। ਪੂਰਬ ਪਹੁੰਚੇ ਪੁਰਿ ਕਰਤਾਰਾ। ਨਿਸਾ ਪਰੀ ਲਖਿ ਕੀਨਿ ਉਤਾਰਾ ॥ ੬ ॥ ਧੀਰ ਮੱਲ ਸੋਂ ਮੇਲਾ ਭਯੋ। ਅਪਨਿ ਪ੍ਰਸੰਗ ਸਗਲ ਕਹਿ ਦਿਯੋ। 'ਮੈਂ ਨਹਿੰ ਗਯੋ ਤਿਨਹੁੰ ਕੇ ਪਾਹੀ। ਸ਼ਾਹੁ ਸੰਗ ਮਿਲਿ ਰਹੁੰ ਪੁਰਿ ਮਾਂਹੀ ॥ ੭ ॥ ਮਿਲੇ ਸੁਨੈ ਬਿਗਰਹਿ[6] ਤਤਕਾਲਾ। ਸਕਲ ਖਸੋਟਹਿ,ਧਨ,ਪੁਰਿ,ਸ਼ਾਲਾ[7]।ਜਹਾਂ ਜਾਨ ਤੇ ਹੁਇ ਉਤਪਾਤ। ਕਸੋਂ ਕਰਿ

[1]ਪਹੁੰਚੀ। [2]ਜਿਵੇਂ (ਧੀਰ ਮਲ ਨੂੰ ਮਾਂ ਨੇ) ਕਿਹਾ ਸੀ ਤੈ ਨਹੀਂ ਆਵਣਾ ਕੀਤਾ। [3]ਅਧੀਰਤਾਈ। [4]ਜਾਣਿਆਂ। [5]ਦੇਸ਼ਾਂ ਸਮੇਤ। [6](ਸ਼੍ਰੀ ਗੁਰੂ ਜੀ ਨਾਲ ਮੈਂ) ਮਿਲਿਆ ਹਾਂ, ਇਹ ਸੁਣ ਕੇ (ਬਾਦਸ਼ਾਹ) ਨਾਲ ਵਿਗੜੂ। [7]ਘਰ।

ਸਕਹਿ ਸੁਮਤਿ ਸੋ ਬਾਤ ॥ ੯ ॥ ਉਚਿਤ ਨ ਤੁਮ ਕੋ ਭੀ ਤਹਿੰ ਜਾਨਾ। ਸੁਨਹਿ ਸ਼ਾਹੁ ਰਿਸ ਧਰਹਿ ਮਹਾਨਾ। ਮੁਸ਼ਕਲ ਬਨੈਂ ਰਹਨਿ ਘਰ ਮਾਹੀ। ਮੁਲਖ ਮਾਲਕੀ ਤੁਰਕਨਿ ਪਾਹੀ' ॥੯॥ ਸੁੰਦਰ,ਪਰਮਾਨੰਦ ਤਬਿ ਕਹਯੋ। 'ਹਮ ਤੋ ਸੁਨਯੋ ਸ਼ਾਹੁ ਹਟਿ ਰਹਯੋ। ਸ਼੍ਰੀ ਨਾਨਕ ਕੀ ਗਾਦੀ ਜਾਨੀ। ਬਾਰ ਬਾਰ ਤਬਿ ਬੰਦਨ ਠਾਨੀ ॥ ੧੦ ॥ ਕਹਯੋ ਬਿਦਤ–ਅਬਿ ਤੇ ਗੁਰ ਸੰਗ। ਬਿਗਰੋਂ ਕਬੀ ਨ* ਕਰਿ ਹੌਂ ਜੰਗ–'। ਸੁਨਤਿ ਧੀਰਮੱਲ ਭਬਹਿ ਰਤਾਯੋ। 'ਮੈਂ ਲਿਖਿ ਕਰਿ ਤਹਿੰ ਪੱਤ੍ਰ ਪਠਾਯੋ ॥ ੧੧ ॥ ਸੰਧਿ ਕਰਨਿ ਕੋ ਆਸ਼ੈ ਜਿਸ ਮਹਿੰ। ਸੁਨਿ ਹਜ਼ਰਤ ਹਰਖਯੋ,ਉਰ ਰਿਸ ਮਹਿੰ। ਤਉ ਲੌਕ ਜੋ ਅਹੈਂ ਨਰੇਸ਼। ਰਹੀਐ ਇਨ ਤੇ ਛਰਤਿ ਹਮੇਸ਼ ॥ ੧੨॥ ਕਿਤਹੂੰ ਕੀ ਰਿਸ ਕਹੂੰ ਨਿਕਾਰੈਂ। ਯਾਂਤੇ ਰਹਨਿ ਬਨੈ ਅਨੁਸਾਰੈ'। ਸੁੰਦਰ ਕਹਯੋ 'ਨ ਹਮ ਤੋ ਬਨੈ।ਇਤਿਕ ਸ਼ਾਮੀ ਮੈਂ ਮਿਲੈਂ ਨ ਭਨੈਂ[1]॥੧੩॥ਵਧੇ ਬਖੇਰੇ ਮਿਲਤੇ ਰਹੋ। ਹਮਹਿੰ ਕਬਹਿ ਨਹਿੰ ਕਿਛੁ ਕਿਨ ਕਹੋ। ਆਪ ਗੁਰੂ ਲਰਿ ਕਰਿ ਬਹੁਬੈਰੇ। ਬਸੇ ਬਿਚਰਤੇ ਲਵਪੁਰਿ ਨੇਰੇ॥੧੪॥ ਕਲਪਹਿੰ ਤ੍ਰਾਸ ਜਿਤਿਕ ਤੂੰ ਅਬੈ[2]। ਸੁਨਯੋ ਨ ਦੇਖਯੋ ਪੂਰਬ ਕਬੈ। ਹਮ ਤੋਂ ਹੋਤਿ ਪ੍ਰਭ੍ਰਾਤਿ ਜ਼ਰੂਰ। ਪਹੁੰਚਹਿੰ ਤੂਰਨ ਜਾਇ ਹਜ਼ੂਰ' ॥੧੫॥ ਸੁਨਿ ਸੁੰਦਰ, ਤੇ ਤੁਸ਼ਨਿ ਹੋਯੋ। ਗਾਢੋ ਭਾਵ ਗੁਰੂ ਮਹਿੰ ਜੋਯੋ। ਸਰਬ ਭਾਂਤਿ ਸੇਵਾ ਕਰਿਵਾਈ। ਨਿਸ ਮਹਿੰ ਰਚੀ ਅਪਰ ਚਤੁਰਾਈ ॥੧੬॥ ਦਾਰੂ ਸੁਤ ਕੋ ਨਜ਼ਾਰੋ ਕਰਿ ਕੈ। ਸਮੁਝਾਯੋ ਬਹੁ ਰੀਤਿ ਉਚਰਿਕੈ। ਕਰਿ ਲੀਨੋ ਅਪਨੇ ਅਨੁਸਾਰਿ। ਸੁੰਦਰ, ਪਰਮਾਨੰਦ ਤੇ ਪਾਰਿ[3] ॥ ੧੭ ॥ ਰਾਖਯੋ ਅਪਨੇ ਸਦਨ ਟਿਕਾਇ। ਨਹਿੰ ਕੀਰਤਪੁਰਿ ਕੋ ਤਬਿ ਆਇ। ਸ਼੍ਰੀ ਗੁਰ ਅਮਰ ਅੰਸ ਚਲਿ ਆਏ। ਮਿਲੇ ਪਰਸਪਰ ਸੀਸ ਨਿਵਾਏ ॥੧੮॥ ਰਾਇ ਜੋਧ ਸੁਤ ਭ੍ਰਾਤ ਸਮੇਤਾਸੰਗ ਭਾਰਜਾ ਚਲਿਬੋ ਹੋਤੁ। ਹੋਇ ਤਯਾਰ ਤਤਛਿਨ ਚਢਿ ਆਯੋ। ਰੂਪਾ ਨਿਕਟਿ ਬੁਲਾਇ ਮੰਗਾਯੋ† ॥ ੧੯ ॥ ਭਾ ਪ੍ਰਲੋਕ ਸੱਧੁ ਸਿਖ ਕੇਰਾ। ਜੀਤਯੋ ਜਨਮ, ਨ ਭਵਜਲ ਫੇਰਾ। ਕ੍ਰਮ ਕ੍ਰਮ ਪੰਥ ਉਲੰਘਨ ਕੀਨੋ। ਡੇਰਾ ਵਹਿਰ ਆਨ ਕਰਿ ਦੀਨੋ ॥੨੦॥ ਸੁਭਟ ਸੈਂਕਰੇ ਸੰਗ ਸੁਹਾਏ। ਬ੍ਰਿੰਦ ਸਭਾਸਦ ਕਰਿ ਇਕ ਥਾਏਂ। ਜਹਿੰ ਬੈਠ ਜਗਦੀਸ਼ ਗੁਸਾਈਂ। ਧਰਤਿ ਸ਼ੋਕ ਨ੍ਰਿਪ ਨਰ ਸਮੁਦਾਈ।

[1]ਨਾ ਮਿਲੀਏ ਨਾ ਪਰਚਾਉਨੀ ਕਰੀਏ। [2]ਜਿਤਨਾ ਕੁ ਡਰ ਤੂੰ ਹੁਣ (ਐਵੇਂ) ਕਲਪਨ ਕਰ ਰਿਹਾ ਹੈਂ। [3]ਸੁੰਦਰ ਤੇ ਪਰਮਾ ਨੰਦ ਤੋਂ ਪਾਰ ਕੇ। *ਪਾ:–ਕਛੁ ਨ। †ਪਾ:–ਮਿਲਾਯੋ।

॥ ੨੧ ॥ ਪਹੁੰਚੇ ਜਾਇ ਗੁਰੂ ਕੇ ਭੀਰ। ਲਗਸੋ ਦਿਵਾਨ ਅੱਗੂ ਨਰ ਭੀਰ। ਫਰਸ਼ ਦਰਾਜ਼ ਭਯੋ ਅਵਿਲੋਕਾ[1]। ਦਿਸ਼ਿ ਦੌਨਹੁੰ ਮੈਂ ਭਾ ਵਧਿ ਸ਼ੌਕਾ ॥ ੨੨॥ ਚਰਨ ਸਰੋਜ ਗੁਰੂ ਕੇ ਬੰਦੇ। ਬੈਠਾਰੇ ਸਨਮਾਨ ਬਿਲੰਦੇ। ਜੋਧਰਾਇ ਕਰ ਜੋਰਿ ਬਖਾਨਾ। 'ਸ਼੍ਰੀ ਗੁਰਦਿੱਤਾ ਪਰਮ ਸੁਜਾਨਾ ॥ ੨੩ ॥ ਕਾਰਨ ਕੌਨ ਭਯੋ ਦੁਖਿਯਾਰਾ ?।ਜਿਸ ਤੇ ਪਹੁੰਚੇ ਸੁਰਗ ਮਝਾਰ।ਕਹਾਂ ਅਚਾਨਕ ਅਸ ਗਤਿ ਹੋਈ ?। ਪੂਰਬ ਸੁਨੀ ਨਹੀਂ ਹਮ ਕੋਈ' ॥੨੪॥ ਭਾਨਾ ਆਦਿ ਸੁਨਨਿ ਸਭਿ ਬੈਸੇ। ਸ਼੍ਰੀ ਹਰਿਗੋਵਿੰਦ ਉਚਰਨੋ ਐਸੇ। 'ਜੋ ਮ੍ਰਿਤੁ ਕੇ ਕਾਰਨ ਹੈਂ ਨਾਨਾ। ਸੋ ਸਭਿ ਜਾਨਹੁੰ, ਕੀਨਿ ਬਹਾਨਾ ॥੨੫॥ ਜਿਮ ਪੂਰਬ ਹੁਇ ਲਿਖਤਿ ਲਿਲਾਰਾ[2]। ਤਿਸ ਅਨਸਾਰ ਰਹਤਿ ਜਗੁ ਸਾਰਾ। ਜਿਯਬੋ ਜੋਤਿਕ ਬਰਖ ਮਹੀਨਾ। ਦਿਵਸ ਪਹਿਰ ਘਟਿਕਾ ਲਗਿ ਚੀਨਾ॥ ੨੬॥ ਜੋਤਿਕ ਸ੍ਵਾਸ ਲੇਨਿ ਹੈਂ ਲਿਖੇ।ਤੋਤਿਕ ਲੇਤਿ, ਜਿਯਤਿ ਤਿਨ ਬਿਧੈ। ਬਹੁਰ ਨ ਹੋਵੈ ਅਲਪ ਉਦਾਰਾ[3]। ਕਰਨੈ ਹਾਰ ਨ ਭੂਲਨ ਹਾਰਾ ॥੨੭॥ਸੋ ਛਿਨ ਟਪਹਿ ਨ ਕਰਹਿ ਉਪਾਧਾ।ਕਰਹਿ ਭਰਮ ਤੇ ਮੋਹਤਿ ਮਾਧਾ।ਯਾਂਤੇ ਲੱਖਹੁ ਨ ਕਾਰਨ ਕੋਈ।ਜੋ ਬਿਧਿ ਕਰਤਿ[4] ਸਹਹਿ ਸਿਰ ਸੋਈ॥੨੮॥ਕ੍ਰਿਤ ਪਰਮੇਸ਼ੁਰ ਕੀ ਸਭਿ ਜਾਨੈਂ[5]।ਕਰਹਿ ਅਪਰ,ਇਹ ਮੂਰਖ ਮਾਨੈਂ[6]।ਦੁਖਸੁਖ ਦੇਨਹਾਰ ਕਰਤਾਰਾ।ਅਪਰ ਨਹੀਂ ਕੋ ਜਗਤ ਮਝਾਰ॥੨੯॥ਹਤਨ ਜਿਵਾਵਨ ਅਪਰੈ ਕੌਨ[7] ? ਸਕਲ ਸੰਤ ਜਾਨਤਿ ਹੈਂ ਤੌਨ[8]।ਜਿਮ ਕੋਹਰਿ ਕੋ ਲਾਠੀ ਹਾਨਹਿ।ਹਤਨਹਾਰ ਪਰ ਦ੍ਰਿਸ਼ਟੀ ਠਾਨਹਿੰ[9] ॥੩੦॥ ਜੋ ਕੂਕਰ ਕੋ ਮਾਰਤਿ ਕੋਈ।ਦੋਸ਼ ਲਸ਼ਟਕਾ ਜਾਨਤਿ ਸੋਈ।ਮੁਖ ਪਸਾਰ ਤਿਸ ਕੋ[10] ਗਹਿ ਲੈਤਿ। ਹਤਨਹਾਰ ਕੋ ਤਜਾਗ ਸੁ ਦੇਤਿ ॥ ੩੧ ॥ ਸ੍ਵਾਨ ਦ੍ਰਿਸ਼ਟਿ ਇਹੁ ਮਨਮੁਖ ਧਾਰੈ*। ਕਲਪਹਿ ਨਰਨ ਬਿਖੈ,–ਇਹ ਮਾਰੈ[11]। ਇਹੁ ਮੁਝ ਕੋ ਦੇਵਤਿ ਸੁਖ ਆਛੈ। ਇਹੁ ਨਰ ਦੁਖਦ ਮੋਹਿ–ਇਮ ਬਾਂਛੈ ॥ ੩੨ ॥ ਸ਼ੇਰ ਦ੍ਰਿਸ਼ਟਿ ਗੁਰਮੁਖ ਨਿਤ ਧਾਰੈਂ।ਸੁਖਦ ਦੁਖਦ ਜਾਨਹਿ ਕਰਤਾਰੈ। ਰਾਗ ਦ੍ਵੈਖ ਇਸ ਤੇ ਨਾਹੈਂ ਹੋਤਿ। ਲਖਹਿ ਪ੍ਰਮੇਸ਼ੁਰ ਸ਼ਾਂਤਿ ਉਦੋਤਿ ॥ ੩੩ ॥ ਸ੍ਵਾਨ ਦ੍ਰਿਸ਼ਟਿ

---

[1]ਦਿਠਾ ਕਿ ਫਰਸ਼ ਵਡਾ ਵਿਛਿਆ ਹੋਇਆ ਹੈ। [2]ਮੱਥੇ ਤੇ ਲਿਖਿਆ ਹੋਵੇ। [3]ਘਟ ਵੱਧ ਨਹੀਂ ਹੋ ਸਕਦਾ। [4]ਜੋ ਬਿਧਾਤਾ ਕਰੇ। [5]ਪਰਮੇਸ਼ੁਰ ਦੀ ਸਾਰੀ ਕ੍ਰਿਤ ਭਾਵ ਸੁਖ ਦੁਖ ਜਾਣੇ। [6]ਮੂਰਖ ਇਹ ਮੰਨੇ ਹਨ (ਕਿ ਸੁਖ ਦੁਖ) ਕੋਈ ਹੋਰ ਦੇ ਰਿਹਾ ਹੈ। [7]ਮਾਰਨ ਜਿਵਾਵਣ ਵਾਲਾ ਹੋਰ ਕੌਣ ਹੈ। [8]ਤਿਸ ਨੂੰ। [9]ਸ਼ੇਰ (ਭਾਂ) ਮਾਰਨ ਵਾਲੇ ਨੂੰ ਤਾੜਦਾ ਹੈ (ਪਰ)। [10]ਭਾਵ ਸੋਟੀ ਨੂੰ। [11]ਪੁਰਸ਼ਾਂ ਵਿਚ ਕਲਪਦਾ ਹੈ, ਕਿ ਇਹ ਮੈਨੂੰ ਮਾਰਦੇ ਹਨ। *ਕੈਸਾ ਉੱਤਮ ਦ੍ਰਿਸ਼ਟਾਂਤ ਹੈ।

ਮਹਿੰ ਅਨਿਕ ਬਿਕਾਰ। ਜਿਨ ਤੇ ਪੁਨ ਪੁਨ ਪਰਹਿ ਸੈਸਾਰ। ਰਾਇ ਜੋਧ ! ਤੁਮ ਸਮਝਹੁ ਐਸੇ। ਸ਼੍ਰੀ ਗੁਰਦਿੱਤੇ ਕੀ ਬਿਧਿ ਤੈਸੇ ॥ ੩੪ ॥ ਜਿਮ ਪ੍ਰਭੁ ਚਹੈ ਹੋਇ ਤਿਮ ਸਾਚੀ। ਕ੍ਰਿਯਾ ਅਪਰ ਕੀ ਜਾਨਹ ਕਾਚੀ'। ਸੁਨਤਿ ਜੋਧ ਬੋਲਯੋ ਦ੍ਰਿਗ ਬਾਰੀ। 'ਸ਼੍ਰੀ ਪ੍ਰਭੁ ਜੀ ! ਇਹੁ ਸਾਚ ਉਚਾਰੀ ॥ ੩੫ ॥ ਕ੍ਰਿਪਾ ਆਪ ਕੀ ਜਿਸ ਪਰ ਹੋਇ। ਇਸ ਮਾਰਗ ਕੋ ਬੁਝੈ ਸੋਇ'। ਸੁਨਤਿ ਸਭਾ ਸਭਿ ਆਂਸੂ ਗੇਰਤਿ। ਗੁਰ ਸੁਤ ਸਿਮਰਤਿ ਧਰਨੀ ਹੇਰਤਿ ॥ ੩੬ ॥ ਸਭਿ ਕੋ ਮਨ ਮੈਂ ਸ਼ੋਕ ਬਿਸਾਲਾ। ਰਹੇ ਮੌਨ ਕਰਿ ਕੋਤਿਕ ਕਾਲਾ। ਜੁਗ ਘਟਿਕਾ ਮਹਿੰ ਗੁਰੂ ਉਚਾਰਾ'ਅਬਿ ਬਿਸਰਾਮ ਲੇਹੁ ਸੁਖ ਧਾਰਾ' ॥ ੩੭ ॥ ਜਥਾ ਜੋਗ ਸੇਵਾ ਕੋ ਹੇਤੁ। ਕਹਿ ਗੁਰ ਕਰੇ ਮਸੰਦ ਸੁਚੇਤ। ਤ੍ਰਿਣ ਦਾਨਾ ਹਯ[1] ਹੇਤੁ ਨਿਹਾਰੀ। ਖਰੇ ਹੋਇ ਲੀਨੀ ਸੁਧ ਸਾਰੀ ॥ ੩੮ ॥ ਸਭਿ ਡੇਰੇ ਹਿਤ ਦੇਸ਼ਾਂ[2] ਪੁਚਾਈ। ਕੀਨੋ ਖਾਨ ਪਾਨ ਸਮੁਦਾਈ। ਬ੍ਰਿੰਦ ਮਸੰਦ ਹੁਤੇ ਜੋ ਦੇਸ਼। ਲੈ ਲੈ ਸੰਗਤਿ ਆਇ ਅਸ਼ੇਸ਼ ॥ ੩੯ ॥ ਗੁਰ ਸੁਤ ਕੀ ਸੁਧ ਜਹਿੰ ਜਹਿੰ ਗਈ। ਸੁਨਿ ਸੁਨਿ ਤੁਰਨ ਆਵਤਿ ਭਈ। ਗੁਰੂ ਸੁਤਾ ਵੀਰੋ ਚਲਿ ਆਈ। ਰੋਵਤਿ ਊਚੇ ਕਹਿ ਕਹਿ 'ਭਾਈ*' ॥ ੪੦ ॥ ਜੋਧ ਰਾਇ ਕੀ ਰੋਦਤਿ ਦਾਰਾ*।ਤ੍ਰਿਯ ਗਨ ਸ਼ਬਦ ਭਰਯੋ ਪੁਰਿ ਸਾਰਾ*।ਜਨੁ ਕਰੁਨਾਰਸ ਕਟਕ ਬਟੋਰਾ। ਘਾਲਯੋ ਡੇਰਾ ਸ਼ੋਰ ਨ ਥੋਰਾ ॥ ੪੧ ॥ ਸਤਿਗੁਰ ਦੇ ਦੇ ਧੀਰ ਹਟਾਈ। ਹਿਤ ਬਰਜਨ ਦਾਸੀ ਸੁ ਪਠਾਈ। ਭਉ ਅਧਿਕ ਪ੍ਰਿਯ ਸਭਹਿਨਿ ਕੇਰਾ। ਦੁਦਤਿ ਸਰਬ ਹੀ ਸ਼ੋਕ ਘਨੇਰਾ* ॥ ੪੨ ॥

ਇਤਿ ਸ਼੍ਰੀ ਸੂਰਯ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੌ 'ਜੋਧਰਾਇ ਆਗਮਨ' ਪ੍ਰਸੰਗ ਬਰਨਨੰ ਨਾਮ ਚਤਵਾਰਿੰਸਤੀ ਅੰਸੁ ॥ ੪੦ ॥

੪੧. [ਸ਼੍ਰੀ ਹਰਿਰਾਇ ਜੀ ਦੀ ਦਸਤਾਰ ਦੰਦੀ]।

ਦੋਹਰਾ ॥ ਨਰ ਨਾਰੀ ਨਿਤ ਪ੍ਰਤਿ ਨਏ ਕੀਰਤਪੁਰ ਮਹਿੰ ਆਇੰ। ਸਨਬੰਧੀ ਸਿਖ ਸੰਗਤਾਂ ਰੋਦਤਿ ਸ਼ੋਕ ਬਧਾਇ* ॥ ੧ ॥ ਚੌਪਈ ॥ ਅਲਪ ਬੈਸ ਮਹਿੰ ਸ਼੍ਰੀ ਹਰਿਰਾਇ। ਕ੍ਰਿਯਾ ਪਿਤਾ ਹਿਤ ਕਰਹਿੰ ਬਨਾਇ†। ਬੀਨ ਪੁਸ਼ਪ ਸੁਰਸਰਿ ਪਹੁੰਚਾਏ†। ਅਪਰ ਜਥੋਚਿਤ ਬਿਧੀ ਕਰਾਏ ॥ ੨ ॥

---

[1] ਘੋੜਿਆਂ। [2] ਦੇਸ਼ਾਂ।

*ਗੁਰੂ ਘਰ ਦੇ ਵਰੋਸਾਏ ਸਨਬੰਧੀਆਂ ਨੇ ਜਗਤ ਵਾਂਙੂ ਕਾਹਨੂੰ ਰੋਣਾ ਸੀ। ਕਵੀ ਜੀ ਦਾ ਭਾਵ ਬਾਬਾ ਜੀ ਨਾਲ ਸਾਰਿਆਂ ਦੇ ਪ੍ਰੇਮ ਦੀ ਅਧਿਕਤਾ ਦਰਸਾਉਣ ਤੋਂ ਹੈ।

†ਇਵੇਂ ਕ੍ਰਿਯਾ ਦਾ ਭਾਵ ਸ਼ਾਇਦ ਪੋਤ੍ਰ ਕ੍ਰਿਯਾ ਦੇਵੇ, ਪਰ ਪਹਿਲਾਂ ਇਸ ਜ਼ਿਕਰ ਕੋਈ ਨਹੀਂ ਆਇਆ, ਪਿੱਛੇ ਗੁਰ ਘਰ ਵਿਚ ਵੇਦਕ ਲੌਕਿਕ ਰੀਤੀ ਵੰਦ ਹੋ ਚੁੱਕੀ ਹੈ, ਫਿਰ ਇਹ ਕਹਿਣਾ ਦਰੁਸਤ ਨਹੀਂ। ਦੂਸਰੇ ਫੁਲ ਗੰਗਾ ਭੇਜਣੇ ਠੀਕ ਨਹੀਂ ਜਾਪਦੇ,

[ਬਾਕੀ ਰਹਿ ਅਗਲੇ ਪੰਨੇ ਦੇ ਨੋਟ]

ਦਿਵਸ ਤੀਨ ਦਸ ਜਬਹਿ ਬਿਤਾਏ।ਭਯੋ ਸਮਾਜ ਮਨੁਜ ਸਮੁਦਾਏ[1]।ਜਹਿ ਲੌ ਪਹੁੰਚਿ ਆਇਬੇ ਕੋ ਦੀ[2]। ਮਿਲੀ ਸੰਗਤੈਂ ਆਨਿ ਘਨੇਰੀ ॥ ੩ ॥ ਜੋਧ-ਰਾਇ ਅਰ ਸਾਹਿਬ ਭਾਨਾ। ਸ਼੍ਰੀ ਹਰਿਗੋਵਿੰਦ ਸੰਗ ਬਖਾਨਾ।'ਸ਼੍ਰੀਗੁਰਦਿੱਤੇ ਕੇ ਜੁਗ ਨੰਦ।ਧੀਰਮਲ ਹੈ ਬੈਸ ਬਿਲੰਦ ॥ ੪ ॥ ਸੋ ਨਹਿੰ ਚਲਿ ਕੀਰਤਿ ਪੁਰਿ ਆਵਾ। ਜੁਟਸੋ ਸਭਿਨਿ ਤੇ, ਕਨਾ ਲਖਿ ਪਾਵਾ। ਪਿਤ ਪਰਲੋਕ ਭਯੋ ਅਸ ਸਮਾਂ। ਆਇ ਨ ਪਹੁੰਚਸੋ ਕੀਨਿ ਨ ਗ੍ਰਾਮਾਂ ॥ ੫ ॥ ਦੇਨੀ ਬਨੈ ਅਬੈ ਦਸਤਾਰ। ਕੋ ਰਾਵਰ ਨੇ ਕੀਨਿਸ ਢਾਰ[3]।ਪੁਰਿ ਕਰਤਾਰ ਦੇਨਿ ਕੋ ਜਾਇੰ। ਅਪਰ ਨਹੀਂ ਕੋ ਬਨੈਂ ਉਪਾਇ ॥ ੬ ॥ ਤਿਸ ਤੇ ਸ਼੍ਰੀ ਹਰਿਰਾਇ ਛੁਟੇਰੇ। ਧੀਰ ਸ਼ੀਲ ਗੁਨ ਬਿਖੈ ਬਡੇਰੇ। ਅਸਾਂ [illegible] ਲਖਿਯਤਿ ਸ਼੍ਰੀ ਗੁਰ ਜੀ! ਤਉ ਹਮਾਰੀ ਸੁਨੀਅਹਿ ਅਰਜ਼ੀ ॥ ੭ ॥ ਅਰੁ ਹਮ ਲਖਨੋ ਚਹੈਂ ਤੁਵ ਮਰਜ਼ੀ। ਲਘੁ ਪਰ ਹੀ ਪ੍ਰਸੰਨ ਹੈਂ ਹਰਿਜੀ[4]। ਦੇਨੀ ਬਨੈ ਇਨੈ ਦਸਤਾਰ। ਬਡਿਆਈ ਕੋ ਉਚਿਤ ਉਦਾਰ ॥ ੮ ॥ ਮੁਖ ਪ੍ਰਸੰਨ ਰਹਿ ਬਿਕਸਨੋ ਸਦਾ। ਧੀਰਜ ਸਹਿਤ ਗਹੀਰ ਸੁ ਰਿਦਾ। ਸਭਿ ਸੋਂ ਬੋਲਤਿ ਮ੍ਰਿਦੁਲ ਸੁਭਾਊ। ਮਤਸਰ ਆਦਿ ਕੁਤਰਕ ਨ ਕਾਊ[5] ॥੯॥ ਸੁਨਿ ਸਤਿਗੁਰ ਦੋਨੋਂ ਸਮੁਝਾਏ। 'ਬਡ ਬਡਿਆਈ ਉਚਿਤ ਸੁਹਾਏ। ਸਭਿ ਕੁਟੰਬ ਤੇ ਇਨ ਕੇ ਭਾਗ। ਜਾਨੈ ਪਰੈਂ ਬਡੋ ਅਬਿ ਜਾਗਿ[6] ॥ ੧੦ ॥ ਬਡੋ ਗੁਰਨਿ ਸੰਗ ਪ੍ਰਿਥੀਆ ਦ੍ਵੈਸ਼ੀ। ਨਹਿੰ ਸੁਧਰਸੋ ਬਧ ਬਿਤੀ ਅਸ਼ੇਸ਼ੀ।ਤਥਾ ਧੀਰਮੱਲ ਮਤਸਰ ਧਰਿ ਧਰਿ। ਹੋਹਿ ਅਧੀਰਜ ਹੇਰਹਿ ਜਰਿ ਜਰਿ ॥ ੧੧ ॥ ਤਿਸੀ ਮਨਿੰਦ ਖੋਟ ਬਹੁ ਬੋਵੈ। ਗੁਰ ਘਰ ਤੇ ਨਸਾਰੋ ਤਿਮ ਹੋਵੈ।ਸ਼੍ਰੀ ਪਰਮੇਸ਼ੁਰ ਇਮ ਹੀ ਭਾਵੈ। ਸਭਿ ਮਹਿੰ ਹਰੀਰਾਇ ਬਡਿਆਵੈ ॥ ੧੨ ॥ ਨਹੀਂ ਅਪਰ ਕੋ ਹੈ ਕੁਛ ਹਾਥ। ਕਰਹਿ ਕਰਾਵਹਿ ਸ਼੍ਰੀ ਜਗਨਾਥ। ਆਜ ਲਗਹਿ ਸਗਰੋ ਦਰਬਾਰਾ। ਬੈਠਾਰਹੁ ਇਨ ਸਭਾ ਮਝਾਰ॥ ੧੩ ॥ ਦਿਹੁ ਦਸਤਾਰ ਬੰਧਾਵਨਿ ਕੀਜੈ।

---

[1]ਬਹੁਤੇ ਪੁਰਸ਼ਾਂ ਦਾ ਇਕੱਠ ਹੋਇਆ। [2]ਜਿੱਥੋਂ ਤੱਕ ਆਉਣ ਦੀ ਪਹੁੰਚ ਸੀ। [3]ਰੀਤੀ। [4]ਭਾਵ ਆਪ ਜੀ। [5]ਜਾਰੋ ਹਨ ਭਾਗ।

[illegible] [ਪਿਛਲੇ ਪੰਨੇ ਦੀ ਬਾਕੀ ਟੁਕ]

ਵੁਲ ਕੀਨਤ ਪੁਰ ਹੀ ਪਾਏ ਗਏ ਸਤਜੁਨ ਵਿਚ। ਤਦ ਤੋਂ ਹੀ ਤਾਂ ਇਹ ਰਿਵਾਜ ਸਿੱਖਾਂ ਵਿਚ ਜਾਰੀ ਰਿਹਾ ਹੈ ਕਿ ਵੁਲ ਵੈਦ ਜਾਣੇ ਪਾਉਂਦੇ ਰਹੇ ਹਨ। ਅੱਜ ਤਕ ਭੀ ਅਨੇਕਾਂ ਸਿੱਖ ਨੌਣੇ ਜਾਂਦੇ ਹਨ, ਤੇ ਕਈਕ ਮੁਹੀਰੇ ਹਨ, 'ਪਤਾਲ ਪੁਰੀ ਕੀਰਤ ਪੁਰ ਵੁਲ ਨੌਣੇ ਵੰਨੇ ਹਾਂ'।

ਬਛਿਆਵਹੁ ਸਭਿ ਮਹਿੰ ਦਿਖਰੀਜੈ'। ਸੁੰਦਰ ਪਰਮਾਨੰਦ ਤਬਿ ਆਏ। ਸਾਦਰ ਅਪਨੇ ਨਿਕਟਿ ਬਿਠਾਏ ॥ ੧੪ ॥ ਬੂਝੇ'ਦਾਤੂ ਸੁਤ ਨਹਿੰ ਆਯੋ? ਕਹਾਂ ਕਾਜ ਜਿਸ ਮਹਿੰ ਬਿਰਮਾਯੋ'। ਸੁਨਿ ਗੁਰ ਤੇ ਸਭਿ ਬਿਧੈ ਬਤਾਵਾ। ਧੀਰਮੱਲ ਜਿਮ ਚਹਤਿ ਹਟਾਵਾ ॥ ੧੫ ॥ 'ਹਮ ਨੇ ਕਪਟ ਜਾਨਿ ਤਿਹ ਲੀਨਿ[1]। ਕਹਜੋ ਬਹੁਤ ਨਹਿੰ ਮਾਨਜੋ, ਚੀਨ[2]। ਨਿਸ ਮਹਿੰ ਦਾਤੂ ਸੁਤ ਸਮੁਝਾਯੋ। ਚਤੁਰਾਈ ਛਲ ਸਾਥ ਹਟਾਯੋ ॥੧੬॥ ਨਿਕਟਿ ਆਪਨੇ ਰਾਖਜੋ ਭਾਂਹਿ।—ਮੁਝ ਤੇ ਬਿਨ ਕਿਹ ਕੇ ਢਿਗ ਜਾਹਿੰ। ਬਡੋ ਪੁੱਤ੍ਰ ਮੈਂ ਉਚਿਤ ਬਡਾਈ। ਨਿਕਟਿ ਰਿੱਖ ਤੇ ਲਈ ਗੁਰਾਈ ॥੧੭॥ਅਹੈਂ ਪਿਤਾਮਾ ਕੇਤਿਕ ਦਿਨ ਕੋ[3]। ਮੈਂ ਪੁਜਵਾਵੌਂ ਪੁਨ ਗੁਰ ਬਨਿ ਕੋ। ਕੌਨ ਹਟਾਇ ਸਕੈ ਗੁਰਿਆਈ। ਰਿੱਖ ਪ੍ਰਤਾਪ ਸਾਥ ਮੈਂ ਪਾਈ—॥ ੧੮ ॥ ਇੱਤਯਾਦਿਕ ਬਾਕਨਿ ਕੋ ਕਹੈ। ਗਰਬ ਬਿਸਾਲ ਰਿਦੈ ਜਿਸ ਅਹੈ'। ਸੁਨਿ ਭਾਨਾ ਸਾਹਿਬ ਤੇ ਆਦਿ। ਕਪਟ ਜਾਨਿ ਤਿਸ ਭੇ ਬਿਸਮਾਦ ॥ ੧੯ ॥ 'ਦੇਖਹੁ ਕਹਾਂ ਦੈਸ਼ ਉਪਜਾਯੋ। ਮਨਮਤਿ ਤੇ ਨਿਜ ਗੁਰੂ ਬਨਾਯੋ'। ਇਮ ਸੁਨਿ ਕੈ ਨਿਸ਼ਚੈ ਸਭਿ ਧਾਰਾ। 'ਸ਼੍ਰੀ ਹਰਿਰਾਇ ਦੇਹਿੰ ਦਸਤਾਰਾ ॥ ੨੦ ॥ ਅੰਤਰ ਵਹਿਰ ਪ੍ਰਗਟ ਤਬਿ ਭਈ। 'ਬਛਿਆਈ ਲਘੁ ਸੁਤ ਕਹੁ ਦਈ'। ਜਾਮ ਦਿਵਸ ਚਢਿਬੇ ਲਗਿ ਮਸਲਤ। ਇਮ ਕਹਿ ਉਠੇ ਸੁਨਤਿ ਭੇ ਹਰਖਤਿ ॥੨੧॥ਖਾਨ ਪਾਨ ਸਭਿਹਿਨਿ ਤਬਿ ਕੀਨਿ।ਥਰਤਹਿ ਦੇਗ ਰਾਤ ਦਿਨ ਦੀਨ[4]।ਢਰੇ ਦੁਪਹਿਰੇ ਠਾਨਤਿ ਭਯਾਰੀ। ਸੁਧ ਮਸੰਦ ਲਹਿ ਸੰਗਤਿ ਸਾਰੀ ॥ ੨੨ ॥ ਫਰਸ਼ ਬਿਸਾਲ ਹੇਤੁ ਛਿਰਕਾਇਵ। ਸਭਾ ਸਥਾਨ ਸੁੱਧ ਕਰਿਵਾਇਵ। ਜਾਜਮ[5] ਅਰੁ ਸ਼ਤਿਰੰਜੀ ਸੰਗ। ਅਵਨੀ ਤਲ ਛਾਦਜੋ ਬਹੁ ਰੰਗ ॥ ੨੩ ॥ ਜਾਮ ਦਿਵਸ ਜਬਿ ਰਹਜੋ ਨਿਹਾਰੋ।ਸ਼੍ਰੀ ਹਰਿਗੋਵਿੰਦ ਤਹਾਂ ਸਿਧਾਰੇ।ਸ਼ੋਭਤਿ ਪੌੜ੍ਹੀ ਸਾਥ ਹਰਿਰਾਇ। ਹਾਥ ਗਹੇ ਮ੍ਰਿਦੁ ਪਹੁੰਚੇ ਜਾਇ ॥ ੨੪ ॥ ਅਤਿ ਸੁੰਦਰ ਮਸਨੰਦ ਛਸਾਈ। ਤਿਸ ਪਰ ਬਿਰੇ ਜਾਇ ਗੋਸਾਈਂ। ਚਮਰ ਦਾਰ ਲੈ ਚਮਰ ਢੁਰਾਏ। ਪਠੇਮੇਵਰੇ ਸਕਲ ਬੁਲਾਏ ॥੨੫॥ਸੁਭਟ ਪੰਚ ਸੈ ਲੈਕਰਿ ਸੰਗ। ਆਇਵ ਜੋਧਰਾਇ ਮੁਦ ਅੰਗ। ਪ੍ਰਥਮ ਸਭਿਨਿ ਤੇ ਪਹੁੰਚਜੋ ਭਾਨਾ।

---

[1]ਅਸੀਂ ਉਸ ਦਾ ਕਪਟ ਜਾਣ ਲਿਆ ਸੀ। [2]ਬੜਾ ਕਿਹਾ ਪਰ ਉਹ ਨਾਂ ਮੰਨਿਆਂ, ਮਲੂਮ ਹੁੰਦਾ ਹੈ ਕਿ..... । [3]ਭਾਵ ਦਾਦਾ ਜੀ ਦੀ ਉਮਰ ਥੋੜੀ ਬਾਕੀ ਹੈ। [4]ਗਰੀਬਾਂ ਨੂੰ। [5]ਦੇਖੋ ਕਿਆ ਬਸਤਰ ਫ਼ਰਸ਼ ਤੇ ਵਿਛਾਵਣ ਦਾ। [ਤੁ:, ਜਾਜਮ]।

ਸਕਲ ਸਬੰਧਨਿ ਆਵਨ ਠਾਨਾ ॥੨੬॥ਰੁਪਾ ਆਇ ਚਰਨ ਗੁਰ ਲਾਗਾ। ਪਰਮਾਨੰਦ ਸੁੰਦਰ ਖਡ ਭਾਗਾ। ਜੋਤਿਕ ਪਹੁੰਚੇ ਨਿਕਟਿ ਮਸੰਦ। ਲੈ ਲੈ ਸੰਗ ਸੰਗਤਾਂ ਬ੍ਰਿੰਦ ॥ ੨੭ ॥ ਲਗਨੋ ਦਿਵਾਨ ਮਹਾਨ ਸਥਾਨਾ। ਖਰੇ ਜਿ ਕੰਚਨ ਦੰਡਨ ਪਾਨਾ। ਭਾਟ ਨਕੀਬ ਗਾਵਤੇ ਜਸੁ ਕੋ। ਸਭਿਨਿ ਪ੍ਰੇਮ ਤੇ ਪਾਇ ਦਰਸ ਕੋ ॥੨੮॥ ਭਾਨਾ ਅਧਿਕ ਪ੍ਰੇਮ ਰਸ ਪਾਗਨਾ।ਉਠਤਿ ਭਯੋ ਲੈ ਪ੍ਰਭੁ ਕੀ ਆਗਨਾ। ਸ਼੍ਰੀ ਹਰਿਰਾਇ ਸੀਸ ਦਸਤਾਰ। ਕਰੀ ਬੰਧਾ-ਵਨ ਹਾਥ ਉਭਾਰਿ ॥ ੨੯ ॥ ਸਭਿਗੁਰ ਨਿਜ ਕਰ ਸੰਗ ਸੁਧਾਰਤਿ। ਨਭ ਮਹਿੰ ਜੈਜੈਕਾਰ ਉਚਾਰਤਿ*।ਸ਼੍ਰੀ ਗੁਰ ਅਮਰਦਾਸ ਕੀ ਅੰਸੁ। ਦਈ ਪਾਗ ਸੁੰਦਰ ਅਵਿਤੰਸ ॥ ੩੦ ॥ ਪੁਨਹਿ ਮਸੰਦਨਿ ਅਰਪੀ ਸਭਿਹੂੰ। ਜੋਧਰਾਇ ਭਾ ਦੇਵਤਿ ਤਬਿਹੂੰ। ਸਨਬੰਧੀ ਅਰੁ ਸੰਗਤਿ ਕੇਰ। ਅਰਪਤਿ ਸਗਰੇ ਲਾਗਨੋ ਫੇਰ ॥ ੩੧॥ ਬਾਜਨਿ ਲਗੇ ਪੌਰ ਸ਼ਦਿਆਨੇ[1]। ਸੁਜਸੁ ਕਬਿੱਤਨ ਭਾਟ ਬਖਾਨੇ। ਸ਼ੋਕ ਨਸਾਇ ਕੀਨਿ ਉਤਸਾਹੁ। ਆਨੰਦ ਭਾ ਸਭਿ ਕੇ ਉਰ ਮਾਂਹੁ ॥ ੩੨ ॥ ਸ਼੍ਰੀ ਹਰਿਰਾਇ ਹਾਥ ਤੇ ਦਾਨ। ਮੰਗਤਿ ਜਨਿਨਿ ਦਿਵਾਇਂ ਮਹਾਨ। ਬਾਦਿਤ ਸਗਲ ਬਜਾਵਨ ਹਾਰੇ। ਲੈ ਬਖਸ਼ੀਸ਼ ਅਸੀਸ ਉਚਾਰੇ ॥ ੩੩ ॥ ਹਯਨਿ ਆਦਿਕਨਿ ਦਾਸ[2] ਬਿਸਾਲੇ। ਬਸਤ੍ਰ ਬਿਭੂਖਨ ਲੈ ਧਨ ਜਾਲੇ। ਸਗਰੇ ਸ਼੍ਰੀ ਹਰਿਰਾਇ ਸਰਾਹੈਂ। 'ਗੁਰੂ ਪੌਤ੍ਰ ਇਹੁ ਭਾਗ ਮਹਾਂ ਹੈਂ'[3] ॥ ੩੪ ॥ ਅਦਭੁਤ ਸ਼ੋਭਾ ਪਾਇ ਰਹੇ ਹੈਂ। ਗੁਰਤਾ ਪਦ ਜਨੁ ਆਜ ਲਹੇ ਹੈਂ। ਔਚਕ ਸਭਿਨਿ ਰਿਦੈ ਫੁਰਿ ਆਈ।–ਜਾਨੀ ਪਰੈ ਪਾਇ ਗੁਰਿਆਈ–॥੩੫॥ਇਮ ਮੰਗਲ ਕਰਿ ਸ਼ੋਕ ਨਸਾਵਾ।ਅੰਤਰ ਵਹਿਰ ਪ੍ਰਮੋਦ ਵਧਾਵਾ। ਦੇਤਿ ਅਸੀਸਾਂ ਸ਼੍ਰੀ ਹਰਿਰਾਇ। ਧੀਰ ਮਲ ਕੀ ਨਿੰਦ ਅਲਾਇ ॥ ੩੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੇ 'ਸ਼੍ਰੀ ਹਰਿਰਾਇ ਪਿਛਾ ਪਾਗ ਬੰਧਾਵਨ' ਪ੍ਰਸੰਗ ਵਰਨਨੰ ਨਾਮ ਦੋਵ ਚਤਵਾਰਿੰਸਤੀ ਅੰਸੁ ॥ ੪੧ ॥

੪੨. [ਕੀਰਤ ਪੁਰ ਦੀਪ ਮਾਲਾ]।

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਕੋਤਿਕ ਦਿਵਸ ਬਿਤਾਇ। ਸਭਾ ਲਗਾਇ ਬਿਰਾਜ ਹੀ ਗਾਵਹਿੰ ਸ਼ਬਦ ਸੁਨਾਇ ॥ ੧ ॥ ਚੌਪਈ ॥ ਕੋਤਿਕ ਸੰਗਤਿ ਲਿਏ ਮਸੰਦ। ਕਰਿ ਕਰਿ ਬੰਦਨ ਜੁਗ ਕਰ ਬੰਦਿ। ਹੁਕਮ ਪਾਇ ਨਿਜ ਸਦਨ ਸਿਧਾਰੇ। ਜਹਾਂ ਕਹਾਂ ਗੁਰ ਸੁਜਸੁ ਉਚਾਰੇ ॥ ੨ ॥ ਕੋਤਿਕ ਸਭਿਗੁਰ ਕੇ ਢਿਗ ਰਹੇ। ਦੀਪਮਾਲ ਕੋ ਮੇਲਾ ਲਹੇ।–ਥੋਰੇ ਦਿਵਸ ਅਹੈਂ

[1]ਖ਼ਸ਼ੀ ਦੇ ਵਾਜੇ। [2]ਘੋੜਿਆਂ ਦੇ ਦਾਸ ਆਦਿਕ। *ਪਾਃ–ਮੁਕਰਤਿ।

ਤਿਸ ਮਾਂਹਿ। ਸੋ ਕਰਿ ਕੈ ਨਿਜ ਘਰ ਕੋ ਜਾਂਹਿ–॥ ੩॥ ਕਬਿ ਕਬਿ ਸਤਿ-ਗੁਰ ਚਢਹਿਂ ਤੁਰੰਗ। ਦੇਖਹਿਂ ਸਤੁਦ੍ਰੂ ਤੀਰ ਤਰੰਗ। ਮੰਦ ਮੰਦ ਹਯ ਪੰਥ ਚਲਾਵੈਂ। ਕੁਲਹਿ ਕੂਲ[1] ਬਿਲੋਕਤਿ ਜਾਵੈਂ ॥ ੪ ॥ ਨੇਤ੍ਰ ਤੁੰਗ ਕੋ[2] ਸੈਲਨਿ ਤਰੋ।ਸੈਲ ਕਰਤਿ ਸੁੰਦਰ ਥਲ ਫਿਰੋ।ਅਲਪ ਉਤੰਗਨਿ[3] ਥਲ ਕੋ ਹੇਰਹਿਂ। ਕਬਿਹੂੰ ਕੰਦਰਾ ਮਾਂਹਿ ਹਯ ਪੂਰਹਿਂ ॥ ੫॥ ਕਹਿ ਭਾਨੋ ਕਹੁ ਸੰਗ ਚਢਾਵੈਂ। ਚਢਹਿ ਜੋਧ ਆਨੰਦ ਉਪਜਾਵੈਂ। ਕਿਤ ਬੈਸਹਿਂ ਥਲ ਨੀਕੋ ਜਾਨਿ। ਲਗਹਿ ਸਭਿਨਿ ਕੋ ਤਹਾਂ ਦਿਵਾਨ ॥ ੬॥ ਬਿਧੀਚੰਦ ਬਹੁ ਕਾਰ ਸਭਾਰੀ। ਗੁਰੂ ਸਦਨ ਕੀ ਠਾਨਹਿ ਸਾਰੀ[4]। ਦਿਨਪ੍ਰਤਿ ਦੇਗ ਹੋਹਿ ਅਧਿਕਾਈ। ਸਿਖ ਸੰਗਤਿ ਅਚਵਹਿਂ ਸਮੁਦਾਈ ॥ ੭ ॥ ਆਵਹਿਂ ਜਾਹਿਂ. ਸਮੂਹ ਹਮੇਸ਼ਾ ਤ੍ਰਿਪਤਹਿਂ ਭੋਜਨ ਦੇਸ਼ਾ ਅਸ਼ੇਸ਼ਖਾਨਾ ਭਾਂਤਿ ਬਨਹਿ ਰਸ ਸ੍ਵਾਦ। ਮਿਲਹਿਂ ਸੰਤ ਸਿਖ ਭਨਿ ਸੰਬਾਦ ॥੮॥ ਸਤਿਗੁਰ ਸਭਾ ਲਗਾਵਹਿਂ ਜਬਿ ਹੂੰ। ਦਰਸਹਿਂ ਲਘੁ ਦੀਰਘ ਮਿਲਿ ਸਭਿਹੂੰ। ਹਾਥ ਜੋਰਿ ਗੁਰ ਮੁਖ ਤੇ ਬੈਨ। ਸੁਨਹਿਂ ਭਗਤਿ ਆਤਮ ਰਸ ਐਨ ॥੯॥ ਗੁਰਮਤਿ ਕੋ ਪ੍ਰਾਪਤਿ ਗਨ ਹੋਇਂ। ਮਨ ਬਾਂਛਤਿ ਪੂਰਹਿਂ ਸਭਿ ਕੋਇ। ਦੀਪਮਾਲ ਦਿਨ ਨੇਰੇ ਜਾਨਿ। ਮੇਲਾ ਆਵਨਿ ਲਗਸੋ ਮਹਾਨ ॥ ੧੦ ॥ ਸਫਲ ਜਨਮ ਨਿਜ ਕਰਿਬੇ ਹੇਤੂ। ਲਈ ਉਪਾਇਨ ਭਜੇ ਨਿਕੇਤ। ਬਹੁ ਦਿਨ ਕੀ ਸੰਚੀ ਗੁਰ ਕਾਰ।ਕੋਤਿਕ ਲੇ ਪਹੁੰਚੇ ਦਰਬਾਰ॥੧੧॥ਗਾਵਤਿ ਸੁਨਤਿ ਸਿੱਖ ਗੁਰਬਾਨੀ। ਮਗ ਮਹਿਂ ਚਲਤਿ ਬਿਕਾਰਨ ਹਾਨੀ। ਚਹੁੰਦਿਸ਼ਿ ਤੇ ਉਮਡੇ ਨਰ ਨਾਰੀ। ਚਲਿ ਪਹੁੰਚੇ ਕਾਬਲ ਕੰਧਾਰੀ ॥ ੧੨ ॥ ਖੁਰਾਸਾਨ ਅਰੁ ਬਲਖ ਬੁਖਾਰਾ। ਧੰਨੀ ਘੋਪ ਪਿਸ਼ੌਰ ਉਦਾਰਾ। ਪੁਰਿ ਮੁਲਤਾਨ ਆਦਿ ਕਸ਼ਮੀਰ। ਸਭ ਦੇਸ਼ਾਨ ਤੇ ਆਇ ਬਹੀਰ ॥ ੧੩ ॥ ਠੱਠਾ ਭੱਖਰ ਪੁਰਿ ਗੁਜਰਾਤ। ਦੱਖਣ ਪੂਰਬ ਜਸੁ ਅਵਦਾਤ[5]। ਕਹਾਂ ਲਗਿ ਗਿਨੀਅਹਿ ਦੇਸ਼ ਬਿਦੇਸ਼। ਸੰਗਤਿ ਪਹੁੰਚੀ ਆਇ ਵਿਸ਼ੇਸ਼ ॥੧੪॥ ਦੀਪਮਾਲ ਕੋ ਦਿਨ ਜਬਿ ਆਯੋ। ਕਹਿ ਸਤਿਗੁਰ ਬਡ ਫਰਸ਼ ਕਰਾਯੋ।ਨਿਕਸਿ ਵਹਿਰ ਗੁਰ ਸਭਾ ਲਗਾਈ। ਚਵਰ ਫਰਾਤ ਚਾਰੁ ਚਪਲਾਈ ॥ ੧੫ ॥ ਭ੍ਰਾਤ ਸਮੇਤ ਜੋਧ ਅਵਨੀਪ। ਬੈਠਸੋ ਬੰਦਨ ਠਾਨ ਸਮੀਪ। ਕੰਚਨ ਦੰਡਧਾਰ[6] ਭਾਂਹੇ ਖਰੇ। ਭਾਟ

[1] ਕੰਢੇ ਕੰਢੇ। [2] ਜਿਸ ਨੂੰ ਦੁਣ ਨੈਣਾਂ ਦੇਵੀ ਦਾ ਟਿੱਲਾ ਕਹਿੰਦੇ ਹਨ। [3] ਉੱਚੇ ਨੀਵੇਂ। [4] ਸਾਰੀ (ਕਾਰ) ਕਰਦਾ ਹੈ। [5] ਉੱਜਲ। [6] ਦੰਡਬਦਾਰ।

ਨਕੀਬ ਗੁਰੂ ਜਸੁ ਕਰੇ॥ ੧੬ ॥ ਸਗਲ ਦੇਸ਼ ਤੇ ਸੰਗਤਿ ਆਈ। ਅਨਿਕ ਉਪਾਇਨ ਅਦਭੁਤ ਲਯਾਈ। ਖਰੋ ਮੇਵਰੋ ਹਿਤ ਅਰਦਾਸ। ਲੈਤਿ ਅਕੋਰਨ ਅਰਪਤਿ ਪਾਸ॥ ੧੭ ॥ ਦਰਬ ਬਿਕੂਖਨ ਬਸਤ੍ਰ ਅਜਾਇਬ। ਉਚਿਤ ਪਹਿਰਬੇ ਸਤਿਗੁਰ ਸਾਹਿਬ। ਭੇਟਨ ਕੇ ਅੰਬਾਰ ਅਗਾਰੀ। ਲਗੇ ਸਕਲ ਵਸਤ੍ਰ ਮੁਲ ਭਾਰੀ॥ ੧੮ ॥ ਸੁੰਦਰ ਪਰਮਾਨੰਦ ਢਿਗ ਹੋਰੇ। ਚਿਤਵਤਿ ਵਧਨੋ ਪ੍ਰਤਾਪ ਵਧੋਰੇ। ਪੀਰੀ ਮੀਰੀ ਜੁਗਲ ਬਿਸਾਲਾ। ਬਰਤੀ ਭਲੇ, ਰਿਪੁਨਿ ਘਰ ਘਾਲਾ॥ ੧੯ ॥ ਸ਼੍ਰੀ ਅਰਜਨ ਸੁਤ ਜੋਧਾ ਬਲੀ। ਜਗ ਬਿਸਤੀਰਤਿ ਕੀਰਤਿ ਭਲੀ। ਇਮ ਸਾਹਿਬਜ਼ਾਦੇ ਚਹੁੰ ਘਰ ਕੇ। ਕਰਹਿੰ ਬਿਚਾਰਨਿ ਗੁਨ ਸਤਿਗੁਰ ਕੇ॥ ੨੦ ॥ ਚਹੁੰ ਦਿਸ਼ਿ ਮਹਿੰ ਦਰਸਹਿੰ ਨਰ ਨਾਰੀ। ਕਰ ਜੋਰਤਿ ਅਰੁ ਬੰਦਨ ਧਾਰੀ। ਮਨੋ ਕਾਮਨਾ ਸਭਿਹਿਨਿ ਕੇਰੀ। ਅੰਤਰਜਾਮੀ ਪੁਰਹਿੰ ਘਨੇਰੀ॥ ੨੧ ॥ ਸੁਤ ਬਿਤ ਆਦਿ ਚਾਹ ਜੇ ਆਏ। ਕਰਿ ਬੰਦਨ ਪਾਏ ਸਮੁਦਾਏ। ਇਮ ਪ੍ਰਿਥਵਤ ਕੋ ਪੂਰਹਿੰ ਕਾਮ[1]। ਅਹੈਂ ਸੰਤ ਜਿਨ ਚਿਤ ਨਿਸ਼ਕਾਮ॥ ੨੨ ॥ ਸਿੱਖੀ ਬਖਸ਼ਹਿੰ ਭਗਤਿ ਉਪਾਵੈਂ। ਆਤਮ ਗਯਾਨ ਸੁਰਸ ਕੋ ਪਾਵੈਂ। ਸਭਾ ਮਝਾਰ ਹਜ਼ਾਰਹੁੰ ਬਿਰੇ। ਚਹੁੰ ਦਿਸ਼ਿ ਮਹਿੰ ਸਮੂਹ ਨਰ ਖਰੇ॥੨੩॥ ਪਿਖਹਿੰ ਸਰੂਪ ਹੋਹਿੰ ਬਲਿਹਾਰੀ। ਦੀਰਘ ਦਰਸ਼ਨ ਦੁਖਨ ਬਿਦਾਰੀ[2]। ਮੁੱਖਨ ਮਸੰਦ ਕਿਧੌਂ ਸਿਖ ਆਏ। ਗੁਰ ਸੁਤ ਹਿਤ ਕੀ[3] ਬਾਤ ਚਲਾਏ॥੨੪॥ਅਰਪਹਿੰ ਹਾਥ ਜੋਰਿ ਦਸਤਾਰ। ਊਪਰ ਧਰਿ ਧਰਿ ਦਰਬ ਉਦਾਰ। ਸਤਿਗੁਰ ਨਿਕਟਿ ਬਿਠਾਇਵ ਪੋਤਾ। ਆਤਮ ਗਯਾਨ ਮਹਾਨ ਜਿ ਪੋਤਾ[4] ॥੨੫॥ ਬਹੁ ਆਦਰ ਤੇ ਕਰਹਿੰ ਸਨੇਹੂ। ਜਾਨਹਿੰ ਹਮ ਪਾਛੈ ਗੁਰ ਏਹੂ। ਅਜਰ ਜਰਨ ਆਦਿਕ ਗੁਨ ਭਾਰੇ। ਜਿਨ ਮਹਿੰ ਲਖੀਯਤ ਹੈਂ ਸ਼ੁਭ ਸਾਰੇ॥ ੨੬ ॥ ਨਿਕਟਿ ਸੁਹਾਵਤਿ ਹੇਰਤਿ ਬ੍ਰਿੰਦਾ। ਬੈਸ ਅਲਪ ਮੁਖ ਸੁੰਦਰ ਚੰਦ। ਗੁਰਮੁਖ ਸਿਖ ਅਨੁਮਾਨ ਕਰੇਤੇ। ਗੁਰਤਾ ਉਚਿਤ ਬਿਦਤ ਗੁਨਵੰਤੇ॥ ੨੭ ॥ ਜਾਨੀ ਪਰਹਿ ਗੁਰੂ ਤੇ ਪਾਛੈ। ਤਖਤ ਬਿਰਾਜਹਿੰਗੇ ਦੁਤਿ ਆਛੈ। ਕਹਿੰ ਲਾਗ ਕਹੈਂ ਮੇਲ ਕੀ ਬਾਤ। ਦਰਸਹਿੰ ਕਰਹਿੰ ਸੁਜਸੁ ਅਵਦਾਤ॥ ੨੮ ॥ ਮਨਭਾਵਤਿ ਕੀਰਤਿਪੁਰਿ ਰਹੈਂ।ਬਹੁਰ ਗਮਨ ਨਿਜ ਘਰ ਕੋ ਚਹੈਂ। ਗੁਰ ਤੇ ਹੋਇ ਬਿਸਰਜਨ ਭਲੇ। ਨਿਜ

---

[1] ਪ੍ਰਿਥਵੀ ਦੇ ਕੰਮ ਪੂਰੇ ਕਰਦੇ ਹਨ। [2] ਦੁਖਾਂ ਦੇ ਦੂਰ ਕਰਤਾ। [3] ਗੁਰੂ-ਪੁੱਤ੍ਰ ਦੇ ਹਿਤ ਦੀ। [4] ਜਹਾਜ਼।

ਨਿਜ ਦੇਸ਼ ਬਿੰਦ ਸਿਖ ਚਲੇ ॥ ੨੯ ॥ ਜਾਨਿ ਜੋਧ ਕੋ ਪ੍ਰੇਮ ਬਿਸਾਲਾ। ਰਾਖਸੋ ਅਪਨੇ ਨਿਕਟਿ ਕ੍ਰਿਪਾਲਾ।ਤਿਮ ਭਾਈ ਰੂਪਾ ਢਿਗ ਰਹਸੋ।ਦਰਸ਼ਨ ਕੋ ਅਨੰਦ ਨਿਤ ਲਹਸੋ ॥ ੩੦ ॥ ਭਾਨੇ ਕੋ ਕਰਿ ਮ੍ਰਿਦੁਲ ਦਿਲਾਸਾ। ਰਾਖਤਿ ਭਏ ਗੁਰੂ ਨਿਜ ਪਾਸਾ। ਅਪਰ ਸਿੱਖ ਪ੍ਰੇਮੀ ਬਹੁ ਰਹੇ । ਜਿਨਹੁੰ ਪਰਮਪਦ ਬਾਂਛਤਿ ਅਹੇ ॥ ੩੧ ॥ ਗੁਰ ਸੰਗਤਿ ਤੇ ਹਤਿ ਅੱਗਯਾਨ।ਸਿੱਖੀ ਉਪਜੈ ਰਿਦੈ ਮਹਾਨ। ਅਨਿਕ ਬਿਕਾਰਨ ਕੋ ਪਰਹਰਿ ਕੈ। ਰਿਦੈ ਮੁਕਰ ਕਹੁ[1] ਨਿਰਮਲ ਕਰਿ ਕੈ ॥ ੩੨ ॥ ਅਪਰ ਸਰੂਪ ਜਾਨਿ ਕਰਿ ਲੇਤਿ।ਮਨ ਕੋ ਰੋਕਤਿ ਹੋਇ ਸੁਚੇਤ। ਬਿਧਿ ਪ੍ਰਪੰਚ ਕੋ[2] ਕੂਰਾ ਜਾਨਹਿੰ। ਯਾਂਤੇ ਰਾਗ ਦ੍ਵੈਖ ਜੁਗ ਹਾਨਹਿੰ ॥ ੩੩ ॥ ਇਹ ਦੋਨਹੁੰ ਜਬਿ ਮਨ ਤੇ ਹਨੇ। ਮਤਸਰ ਆਦਿ ਕੌਨ ਤਬਿ ਜਨੇ।ਸਤਿ,ਸੰਤੋਖ,ਸ਼ਾਂਤਿ ਜਬਿ ਨਿਪਜੈਂ।ਸੁਗਮ ਗਯਾਨ[3] ਕੋ ਰਸ ਉਰ ਉਪਜੈ ॥ ੩੪ ॥ ਸਿੱਧ ਅਸ਼ਟਦਸ਼ ਔਚਕ ਆਇ। ਚਿਰੈਂ ਅਗਾਰੀ ਮਨ ਬਿਰਮਾਇ। ਨਿਜ ਨਿਜ ਸ਼ਕਤਿ ਜਨਾਵਹਿੰ ਸੋਇ। ਜਿਮ ਚਾਹਹਿੰ ਸੋ ਤਤਛਿਨ ਹੋਇ ॥ ੩੫॥ ਨਭ ਕੋ ਚਢਨ, ਪਤਾਲ ਸਿਧਾਵਨ। ਮੇਰੁ ਮਨਿੰਦ ਸਰੀਰ ਬਨਾਵਨਿ। ਅਲੁ ਤੇ ਅਲੁ[4] ਤਤਛਿਨ ਬਨਿ ਜਾਵਨਿ। ਗੁਪਤਹਿੰ ਬਿਦਤਹਿੰ ਜਿਮ ਮਨ ਭਾਵਨ ॥ ੩੬ ॥ ਤਿਨ ਕੋ ਗੁਰ ਸਿਖ ਨਹਿੰ ਸਨਮਾਨਹਿੰ। ਅੰਤਰ ਬ੍ਰਿਤੀ ਮਹਾਂ ਸੁਖ ਠਾਨਹਿੰ ।ਨਿਸ ਦਿਨ ਠਾਢੀ ਰਹਤਿ ਅਗਾਰੀ। ਅਸ ਗੁਰਮਤਿ ਅਤਿ ਚਿਤ ਹਿਤਕਾਰੀ ॥ ੩੭ ॥ ਰਹੈਂ ਸਿੱਖ ਗੁਰ ਢਿਗ ਬਡ ਭਾਗੀ। ਪਗ ਪੰਕਜ ਕੋ ਪ੍ਰੇਮਹਿੰ ਪਾਗੀ। ਸੱਤਿਨਾਮ ਜਾਚਹਿੰ ਕਰਿ ਅਰਜ਼ੀ। ਅਜਰ ਜਰਨ ਬਰਤਹਿੰ ਗੁਰ ਮਰਜ਼ੀ ॥ ੩੮ ॥ ਐਸੇ ਸਿੱਖ ਰਹੈਂ ਗੁਰ ਪਾਸ। ਅਪਰ ਮੇਲ ਸਭਿ ਗਯੋ ਅਵਾਸ। ਪਾਇ ਕਾਮਨਾ ਸੁਜਸੁ ਉਚਾਰੈਂ। ਦੇਸ਼ ਬਿਦੇਸ਼ਨਿ ਮਹਿੰ ਬਿਸਤਾਰੈਂ ॥ ੩੯ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਦੀਪਮਾਲ ਮੇਲਾ' ਪ੍ਰਸੰਗ ਵਰਣਨੰ ਨਾਮ ਦੋਵਿ ਚਤ੍ਵਾਰਿੰਸਤੀ ਅੰਸੂ ॥੪੨॥

੪੩. [ਸ਼੍ਰੀ ਤੇਗ ਬਹਾਦਰ ਜੀ ਦੀ ਗੰਭੀਰਤਾ]।

ਦੋਹਰਾ ॥ ਚਿਰਹਿੰ ਗੁਰੂ ਸਭਿ ਸਭਾ ਮਹਿੰ ਸ਼ਬਦ ਸੁਨਹਿੰ ਬਿਚ ਰਾਗ।ਜਿਨ ਤੇ ਮਨ ਪਾਵਨ ਬਨੈ, ਉਪਜੈ ਪ੍ਰਭੁ ਅਨੁਰਾਗ ॥ ੧ ॥ ਚੌਪਈ ॥ ਭਗਤਿ, ਗਯਾਨ, ਬੈਰਾਗ, ਬਿਬੇਕ।ਨਿਗੁਨ ਸਗੁਨ ਕੀ ਆਤਮ ਟੇਕ[5]।ਇੱਤਯਾਦਿਕ ਚਰਚਾ ਸੰਗ ਭਾਨੇ। ਸੁਨਤਿ ਜੋਧ ਸ੍ਰੀਗੁਰੂ ਬਖਾਨੇ ॥ ੨ ॥ ਰੂਪੇ ਆਦਿ

[1]ਰਿਦੈ ਰੂਪ ਸ਼ੀਸ਼ੇ ਨੂੰ । [2]ਬਿਧਾਤਾ ਦੇ ਪ੍ਰਪੰਚ ਸਾਰ ਨੂੰ । [3]ਭਾਵ ਛੋਟੇ ਤੋਂ ਛੋਟਾ । [4]ਨਿਰਗੁਣ ਤੇ ਸਰਗੁਣ ਦਾ ਮੂਲ ਇਕ ਆਤਮਾ ਹੈ ।

ਸਿੱਖ ਬਹੁ ਸੁਨੈਂ। ਗੁਰ ਉਪਦੇਸ਼ ਰਿਦੈ ਪੁਨ ਗੁਨੈਂ। ਸਤਿਸੰਗਤਿ ਕੀ ਪੰਗਤਿ ਹੋਤਿ। ਬ੍ਰਹਮਗਯਾਨ ਕੋ ਰਿਦੈ ਉਦੋਤਿ ॥ ੩ ॥ ਮੁਕਤਿ ਉਚਿਤ ਨਰ ਭਏ ਅਨੇਕ। ਗੁਰ ਪ੍ਰਤਾਪ ਤੇ ਪਾਇ ਬਿਬੇਕ। ਬਿਤੀ ਸਰਦ[1], ਹਿਮ ਰਿਤੁ[2] ਪੁਨ ਆਈ। ਪਾਰਾ ਪਰਹਿ ਜਗਤ ਅਧਿਕਾਈ ॥ ੪ ॥ ਕੀਰਤਪੁਰਿ ਹੀ ਸਤਿਗੁਰ ਬਾਸੇ। ਭਏ ਸ਼ਾਂਤਿ ਚਿਤ ਸੁਜਸੁ ਪ੍ਰਕਾਸ਼ੇ। ਸ਼ੱਤ੍ਰੁ ਤੁਰਕ ਲਾਖਹੁੰ ਰਣ ਮਾਰੇ। ਅਰੇ ਆਇ ਸ਼ਗਰੇ ਸੋ ਹਾਰੇ॥੫॥ਸ਼੍ਰੀ ਹਰਿਰਾਇ ਸੰਗ ਬਹੁ ਨੇਹੁ। ਮ੍ਰਿਦੁਲ ਬਾਕ ਤੇ ਕਰਤਿ ਅਛੋਹੁ। ਨਿਸ ਦਿਨ ਨਿਜ ਸਮੀਪ ਹੀ ਰਾਖੈਂ। ਪ੍ਰਿਥਕ ਹੋਨ ਕੋ ਕਬਹੁੰ ਨ ਕਾਖੈਂ ॥ ੬ ॥ ਸਦਨ ਥਿਰਹਿੰ ਤੌ ਬੈਠਹਿੰ ਤੀਰ। ਜੋ ਕਰਿ ਚਢਹਿੰ ਕਬਹਿ ਗੁਰ ਧੀਰ। ਹਯ ਚਢਾਇ ਕਰਿ ਸੰਗ ਲਿਜਾਵੈਂ। ਸਿਵਕਾ ਚਢੈਂ ਤ ਸਾਥ ਚਢਾਵੈਂ ॥ ੭ ॥ ਸਤੁਦ੍ਰਵ ਕੂਲ ਸੈਲ ਕੋ ਜਾਇੰ। ਕੈ ਸੈਲਨਿ ਕੇ ਸ਼ਿਖਰ ਸਿਧਾਇੰ। ਹੇਰਤਿ ਕਬਹੁੰ ਕੰਦਰਾ ਬਿਚਰਤਿ। ਸ਼੍ਰੀ ਹਰਿਰਾਇ ਸੰਗ ਰਹਿੰ ਜਿਤ ਕਿਤ ॥ ੮ ॥ ਸੁੰਦਰ ਬਸਤ ਅਨਿਕ ਪਹਿਰਾਵੈਂ। ਭਾਂਤਿ ਭਾਂਤਿ ਭੂਖਨਿ ਬਨਿਵਾਵੈਂ। ਪਹਿਰਾਵੈਂ ਕਰਿ ਪ੍ਰੇਮ ਘਨੇਰੇ। ਸ਼ੋਭਤਿ ਸ਼੍ਰੀ ਹਰਿਰਾਇ ਬਡੇਰੇ ॥ ੯ ॥ ਸੁਰਜ ਮਲ ਬੈਠਹਿੰ ਬਹੁ ਪਾਸ। ਨਾਂਹਿ ਤ ਅਪਨੇ ਬਸੈਂ ਅਵਾਸ। ਕਬਿ ਕਬਿ ਆਵਹਿੰ ਤੇਗ ਬਹਾਦਰ। ਕਰਹਿੰ ਸਭਿਨਿ ਤੇ ਇਨ ਬਹੁ ਆਦਰ ॥ ੧੦ ॥ ਨਹਿੰ ਬੋਲਹਿੰ ਬਹੁ ਧਾਰਹਿੰ ਮੌਨ। ਜਗ ਬਿਵਹਾਰ ਨ ਜਾਨਹਿੰ ਕੌਨ। ਅੰਤਰ ਬ੍ਰਿਤੀ ਮਸਤ ਕੀ ਨਯਾਈਂ।ਸਭਿ ਜਾਨਹਿੰ,–ਇਹ[3] ਲਖਹਿ ਨ ਕਾਈ–॥੧੧॥ ਸ਼੍ਰੀ ਹਰਿਗੋਵਿੰਦ ਹੋਇ ਇਕੰਤ। ਕਿਧੌਂ ਬਹੁਤ ਨਰ ਮਹਿੰ ਭਗਵੰਤ। ਬਾਸਰ ਬੀਸ ਪਚੀਸਨਿ ਬਿਖੈ।ਜਬਿ ਚਿਤ ਹੁਇ–ਪਿਤ ਦਰਸ਼ਨ ਪਿਖੈਂ[4]–॥ ੧੨ ॥ ਸਨੈ ਸਨੈ ਚਲਿ ਪਾਇਨਿ ਧਰਤਿ[5]। ਲਾਜ ਸਹਿਤ ਦ੍ਰਿਗ ਨੀਚੇ ਕਰਤਿ। ਗੁਰ ਪਗ ਪੰਕਜ ਬੰਦਹਿੰ ਜਾਇ।ਹਾਥ ਜੋਰਿ ਕਰਿ ਗ੍ਰੀਵ ਨਿਵਾਇ ॥ ੧੩॥ ਪੁਤ੍ਰ ਸਧੀਰਜ ਪਿਖਿ ਗੰਭੀਰ। ਸਾਦਰ ਬੋਲਿ ਬਿਠਾਵਹਿੰ ਤੀਰ। ਕਬਿਹੁੰ ਜ਼ਾਨੁ ਲੇਤਿ ਉਚਾਇ। 'ਬੈਠਹੁ ਨਿਕਟਿ' ਸਥਾਨ ਬਤਾਇ ॥੧੪॥ ਕਬਿਹੁੰ ਗਹਿ ਕਰਿ ਭੁਜਾ ਬਿਠਾਵੈਂ। ਸਨਮਾਨਹਿੰ ਸੁਤ ਕੋ ਦਰਸਾਵੈਂ। ਪਿਖਹਿ ਨਾਨਕੀ ਕਬਿ ਘਰ ਮਾਂਹੀ। ਆਦਰ ਦੇਤਿ ਬਿਠਾਵੈਂ ਤਾਂਹੀ ॥ ੧੫ ॥ ਰਿਦੈ

---

[1]ਸਰਦ ਰਿਤੁ=ਅੱਸੂ ਕੱਤਕ ਦੇ ਮਹੀਨੇ। [2]ਹਿਮ ਰਿਤੁ=ਮੱਘਰ ਪੋਹ। [3]ਭਾਵ ਸ਼੍ਰੀ ਤੇਗ ਬਹਾਦਰ ਜੀ। [4]"ਪਿਤਾ ਜੀ ਦੇ ਦਰਸ਼ਨ ਕਰਾਂ" (ਤਦ)..... । [5]ਚਰਨ ਧਰਦੇ।

ਬਿਚਾਰੈ–ਇਹ ਸੁਤ ਮੋਰੋ। ਲਖਹਿ ਨ ਜਗ ਬਿਵਹਾਰ ਬਡੇਰੋ। ਕਿਹ ਸੋਂ ਪਯਾਰ ਨ ਬੈਠਹਿ ਬੋਲਹਿ। ਨਹੀਂ ਚਤਰ ਮਤ ਏਕਲ ਡੋਲਹਿ॥੧੬॥ ਘਰ ਮਹਿੰ ਏਂਠਿ ਇਕਾਂਕੀ ਰਹੈ। ਕਿਹ ਮਸੰਦ ਸੋਂ ਮੇਲ ਨ ਲਹੈ। ਪੱਖ ਪਾਤ ਕਾਹੂ ਸੰਗ ਨਾਂਹੀ। ਲੈਬੋ ਦੈਬੋ ਕਰੈ ਨ ਕਾਂਹੀ ॥੧੭॥ ਸ਼੍ਰੀ ਗੁਰਦਿੱਤਾ ਜਾਨਹਿ ਸਾਰਾ। ਸਭਿ ਘਰ ਕੋ ਬਿਵਹਾਰ ਸੰਭਾਰਾ। ਤਿਸ ਕੋ ਭੀ ਆਦਰ ਨਹਿੰ ਏਤੋ। ਮਮ ਲਘੁ ਸੁਤ ਕੋ ਠਾਨਤਿ ਜੇਤੋ ॥ ੧੮ ॥ ਸੋ ਪਰਲੋਕ ਗਏ ਅਬਿ ਪਾਛੈ। ਸੁਰਜਮਲ ਜਾਨਤਿ ਮਤਿ ਆਛੈ।ਘਰ ਕੀ ਕਾਰ ਕਰਤਿ ਸਭਿ ਭਾਵਤਿ।ਅਪਨਿ ਪਿਤਾ ਕੋ ਭਲੇ ਰਿਝਾਵਤਿ ॥ ੧੯॥ ਅਲੀਰਾਇ ਕੀ ਬਾਤ ਕਹਾਂ ਹੈ। ਜਨਮਤਿ ਹੀ ਜੋ ਮਸਤ ਮਹਾਂ ਹੈ। ਗੁਰੂ ਪ੍ਰਸੰਨ ਪੌਤ੍ਰ ਪਰ ਰਹੈਂ। ਨਿਸਦਿਨ ਪ੍ਰੀਤਿ ਸਹਿਤ ਹੀ ਲਹੈਂ॥੨੦॥ਮਮ ਸੁਤ ਕੋ ਆਦਰ ਕਯੋਂ ਕਰੈਂ। ਇਹ ਕੁਛ ਭੇਦ ਨ ਜਾਨਯੋ ਪਰੈ–। ਰਿਦੈ ਬਿਚਾਰਤਿ ਦਿਨਨਿ ਬਿਤੈਤਿ। –ਬੁਝਹੁ ਕਬਹਿ ਕੰਤ ਭਗਵੈਤ–॥ ੨੧ ॥ ਇਕ ਬਾਸਰ ਸ਼ੁਭਿਗੁਰ ਘਰ ਮਾਂਹੀ। ਬੈਠੀ ਹੁਤੀ ਨਾਨਕੀ ਪਾਹੀ॥ਤੇਗਬਹਾਦਰ ਤਬਿ ਚਲਿ ਆਏ।ਪਿਤ ਗੁਰ ਦਰਸ ਕਰਨਿ ਲਲਚਾਏ ॥੨੨॥ ਸਾਦਰ ਨਿਕਟਿ ਬਿਠਾਵਨ ਕੀਨਿ। ਬੰਦਨ ਕਰਤਿ ਗਹੀ ਭੁਜ ਪੀਨ।ਏਂਠੇ ਤਰੇ ਬਿਲੋਚਨ ਕਰੇ।ਪਿਤਾਨਿਕਟਿ ਨਹਿੰ ਊਚ ਨਿਹਰੈਂ॥੨੩॥ ਲਖਿਅਵਕਾਸ਼[1]ਇਕਾਂਕੀਕੈ ਤ।ਕਹਤਿ ਨਾਨਕੀ 'ਸੁਨਿ ਭਗਵੈਤ !। ਸਭਿ ਤੇ ਲਘੁ ਨੰਦਨ ਇਹੁ ਮੋਰੋ।ਜਿਸ ਕੋ ਸੁਧ ਸੁਭਾਵ ਬਡੇਰੋ॥੨੪॥ਪੁੱਤ੍ਰ ਆਪ ਕੇ ਅਪਰ ਬਡੇਰੇ।ਚਿਤ ਜਾਨਤਿ ਬਿਵਹਾਰ ਘਨੇਰੇ। ਘਰ ਕੇ ਕਾਰ ਸੰਭਾਰਨ ਕਰੇ। ਲੇਨਿ ਰੁ ਦੇਨਿ ਜਥੋਚਿਤ ਧਰੇ ॥ ੨੫ ॥ ਸਰਬ ਪ੍ਰਕਾਰਨਿ ਚਹਤਿ ਬਡਾਈ। ਮਿਲਹਿੰ ਮਸੰਦ ਜਿਨਹੁੰ ਸਮੁਦਾਈ। ਇਹ ਮਮ ਸੁਤ ਨਹਿੰ ਜਾਨਤਿ ਕੋਈ। ਰਹਤਿ ਇਕਾਂਕੀ ਤੁਸ਼ਨਿ ਹੋਈ ॥ ੨੬॥ ਤੁਮ ਸਨਮਾਨਹੁ ਸਭਿ ਤੇ ਘਨੋ।ਕਾਰਨ ਕਹਾਂ ਸੁਮਤਿ ਲਖਿ ਮਨੋ[2]। ਮੁਝ ਮਨ ਸੰਸੈ ਹੋਤਿ ਸਦਾਈ। ਰਹੀ ਬਿਚਾਰ ਨ ਜਾਨਯੋ ਜਾਈ ॥ ੨੭ ॥ ਕ੍ਰਿਪਾ ਕਰਹੁ ਅਬਿ ਸਾਚ ਬਤਾਵਹੁ। ਕਿਮ ਸਨਮਾਨਹੁ ਭੇਵ ਬੁਝਾਵਹੁ'। ਸੁਨਿ ਕਰਿ ਸ਼੍ਰੀ ਮੁਖ ਤੇ ਮੁਸਕਾਏ। ਸੁਤ ਕੀ ਦਿਸ਼ਾ ਬਿਲੋਚਨ ਲਾਏ ॥ ੨੮ ॥ ਪਿਖਿ ਸ਼੍ਰੀ ਹਰਿਗੋਵਿੰਦ ਬਖਾਨਾ। 'ਕਹਾਂ ਭੋਲੀਏ ! ਭੇਵ ਪਛਾਨਾ।

---

[1] ਸਮਾਂ। [2]ਕੀ ਕਾਰਨ ਹੈ ? (ਕੀਹ ਆਪ ਜੀ ਨੇ ਇਸ ਦੀ ਕੋਈ) ਸੁਮਤੀ ਮਨ ਵਿਚ ਲਖੀ ਹੈ। (ਅ) (ਆਪ ਦੀ) ਸੁਮਤੀ ਨੂੰ ਮੈਂ ਮਨ ਵਿਚ ਸਮਝਣਾ ਚਾਹੁੰਦੀ ਹਾਂ।

ਅਜਨ ਜਨਨ ਉਰ ਧੀਰ ਧੁਰੰਧਨ[1]। ਇਸ ਮਨਿੰਦ ਨ ਅਪਰ ਜਗ ਅੰਦਰ ।' ੨੯ ॥ ਇਕ ਤੌ ਇਹ ਗਨ ਮਾਨਨ ਠੌਰ[2]। ਸਨਹ ਦੁਸਟ ਕਾਰਨ ਅੌਰ। ਇਸ ਕੌ ਪੁੱਤ੍ਰ ਹੋਹਿ ਬਲਵੈਡ। ਤੇਜ ਪ੍ਰਚੈਡ ਝੈਡ ਖਲ ਖੈਡ[3]॥੩੦॥ ਦੁੰਡ ਮੁੰਡ ਬਡ ਸ਼ੱਤ੍ਰ ਬਿਹੈਡ[4]। ਘਾਲਹਿ ਸੈਘਰ ਘੋਰ ਘਮੈਡ। ਜਗਤ ਗੁਰੂ ਸ਼੍ਰੀ ਨਾਨਕ ਕੇਰੌ। ਨਾਮ ਕਰਹਿ ਉੱਜਲ ਬਹੁਤੇਰਾ ॥ ੩੧ ॥ ਮਹਾਂ ਪੁਰਖ ਬਡ ਤੇਜ ਅਮੰਦ । ਦੇਗ਼ਾ ਤੇਗ਼ਾ ਕੌ ਧਨੀ ਬਿਲੰਦ। ਗੁਰਨਿ ਪ੍ਰਤਾਪ ਬਿਸਾਲ ਵਧਾਵਹਿ। ਚਹੁੰਕੁੰਟਨਿ ਪਰ ਛਾਯਾ ਛਾਵਹਿ ॥ ੩੨ ॥ ਤਿਨ ਕੇ ਜਨਮ ਹੋਨਿ ਕਰਿ ਘਰ ਮੈਂ । ਮਾਨਨੀਯ ਇਹ ਸਭਿ ਸੁਰ ਨਰ ਮੈਂ। ਇਸ ਕਾਰਨ ਕਰਿ ਬਡੋ ਸਭਿਨਿ ਤੋ।ਕਰਿ ਆਦਰ ਮ੍ਰਿਦੁ ਕੌ ਹਮ ਭਨਤੋ' ॥੩੩॥ ਸੁਨਤਿ ਅਨੰਦ ਨਾਨਕੀ ਹੋਈ। ਬੰਦਨ ਕੀ'ਨ ਬੰਦਿ ਕਰ ਦੋਈ। –ਸੁਤ ਕੌ ਸੁਤ"ਗੁਨ ਨਿਧ ਹੁਇ–ਸੁਨਜੈ।–ਬਨਹਿ ਸਾਚ ਇਨ ਕੌ, ਜਿਮ ਭਨਜੈ ॥ ੩੪ ॥ ਅਤਿ ਪ੍ਰਤਾਪ ਜੁਤਿ ਬਲੀ ਬਿਸਾਲਾ। ਸਕਲ ਦਿਸ਼ਾ ਮਹਿ ਕਰਹਿ ਉਜਾਲਾ। ਅਧਿਕ ਬਿਭੂਤਿ ਮੋਹਿ ਘਰ ਆਵਹਿ। ਪੌਤ੍ਰਾ ਸਭਿ ਸਮਾਜ ਬਿਰਧਾਵਹਿ–॥ ੩੫॥ ਜਬਿ ਤੇ ਸੁਧਿ ਸਤਿਗੁਰੂ ਸੁਨਾਈ। ਭਈ ਪ੍ਰਫੁੱਲਿਤਿ ਅੰਗ ਨ ਮਾਈ।ਰਹੀ ਪ੍ਰਤੀਖਤਿ ਭਈ ਅਨੰਦ।ਹੋਹਿ ਪੌਤ੍ਰ ਕਬਿ ਬਾਂਹਿ ਬਿਲੰਦ[6]॥੩੬॥ ਜਬਿ ਜਨਮੈਂ ਦਸਮੇ ਪਤਿਸ਼ਾਹੂ। ਦੇਖਿ ਅਨੰਦਤਿ ਬਹੁ ਮਨ ਮਾਂਹੂ। ਪਤਿ ਕੌ ਬਚ ਸਿਮਰਤ ਹੀ ਰਹੀ।ਜਸੌਂ ਜਸੌਂ ਵਧਿ ਪ੍ਰਤਾਪ ਭਾ ਮਹੀ[7]॥੩੭॥ਸ਼੍ਰੀ ਗੁਰ ਤੇਗ ਬਹਾਦਰ ਤਬੈ।ਦ੍ਵੈ ਘਟਕਾ ਬੈਠੇ ਸੁਨਿ ਸਬੈ। ਬੰਦਨ ਕਰਿ ਨਿਜ ਥਾਨ ਪਧਾਰੇ। ਪੌਢਿ ਕੀਨਿ ਬਿਸਰਾਮ ਸੁਖਾਰੇ ॥੩੮॥

ਇਤਿ ਸ਼੍ਰੀ ਕਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਕਾਸੇ 'ਸ਼੍ਰੀ ਤੇਗ ਬਹਾਦਰ' ਪ੍ਰਾਂਜ ਬਰਨਨੰ ਨਾਮ ਤੀਨ ਚਤਵਾਰਿੰ ਤੀ ਅੰਸੂ* ॥ ੪੬ ॥

[1]ਅਜਰ ਨੈ ਜਰਨ ਵਾਲੇ ਹਿਰਦੇ ਦੇ ਧੀਰ ਤੇ (ਸਾਰੇ ਸ਼ੁਭ ਗੁਣਾਂ ਦੇ) ਧਾਰਨ ਕਰਨ ਵਾਲੇ। [ਸੰਸ: ਧੁਰੰਧਰ=ਭਾਰ ਚਾਣ ਵਾਲਾ। ਸ਼ੁਭ ਗੁਣਾਂ ਦਾ ਧਾਰਨ ਵਾਲਾ]। [2]ਇਕ ਤਾਂ ਇਸ ਗਿਣ ਕਰ ਕੇ ਸਤਿਕਾਰ ਜੋਗ ਹਨ। [3]ਸਾਹੁ ਦੁਸ਼ਟਾਂ ਦਾ ਨਾਸ਼ਕ। [4]ਨਾਸ਼ ਕਰੇਗਾ। [5]ਪੋਤ੍ਰਾ। [6]ਮਹਾਂ ਬਲੀ। [7]ਧਰਤੀ ਤੇ।

*ਇਥੇ ਆਕੇ ਬਿਨਾਂ ਪੰਗਤਿ ਆਦਿ ਅੰਤ ਮਿਲਾਏ ਦੇ ਗੁਰੂ ਹਰਿਰਾਇ ਜੀ ਦੇ ਸਤਾਂ ਵਿਆਹਾਂ ਦਾ ਇਕ ਅਮੋਲਵਾਂ ਮੋਤੀ ਇਕ ਦੁਸਧੇ ਵਿਚ ਵੇਖਣ ਵਿਚ ਆਇਆ ਹੈ। ਪਰਾਤਨ ਲਿਖਤੀ ਤੇ ਛਾਪੇ ਦੇ ਅੱਠ ੧੯੧੮ ਦੇ ਦੁਸਧੇ ਵਿਚ ਇਹ ਪ੍ਰਸੰਗ ਨਹੀਂ ਆਇਆ। ਉੱਪਰ ਦੱਸੇ ਲਿਖਤੀ ਨੁਸਖੇ ਵਿਚ; ਜੋ ਬ ਤ ਮਗਰੋਂ ਦਾ ਹੈ, ਲ ਰੇ ਸਫ਼ਿਆਂ ਦੇ ਅੰਦਰ ਦੇ ਵਿਚ ਵੇਖਣ ਜੋਗੀ ਪ੍ਰਥਮ ਕਵਿਤਾ ਵਿਚ ਦੇ ਪਤਰੇ ਮਗਰੋਂ ਲਿਖ ਕੇ ਪਾਏ ਹੋਏ ਹਨ; ਜੋ ਸਪਸ਼ਟ ਆਖੇਪਕ ਹਨ। ਇਨ੍ਹਾਂ ਸਫ਼ਿਆਂ ਤੇ ਅੰਗ ਬੀ

[ਬਾਕੀ ਪੰਜ ਦੇਖੋ ਅਗਲੇ ਪਨੇ ਦੇ ਹੇਠ]

੪੪. [ਬਿਧੀ ਚੰਦ ਦਿਰਸ਼ਾਹ ਪ੍ਰਲੋਕ]।

ਦੋਹਰਾ ॥ ਰਾਇ ਜੋਧ ਰਾਮਾ ਰਹਨੋ ਧਰਮਾ ਸਤਿਗਰ ਤੀਰ। ਸਾਹਿਬ ਭਾਨਾ ਤਤਬਿਤਾ ਅਪਰ ਕਿਤਿਕ ਸਿਖ ਭੀਰ ॥ ੧ ॥ ਚੌਪਈ ॥ ਪਰਮਾਨੰਦ ਅਰੁ ਸੁੰਦਰ ਰਹਨੋ। ਗੁਰ ਸਮੀਪਤਾ ਕੋ ਸੁਖ ਲਹਨੋ। ਬਾਕ ਬਿਲਾਸ ਅਨਿਕ ਬਿਧਿ ਹੋਤਿ। ਭਗਤਿ ਗਯਾਨ ਕੋ ਅਨੰਦ ਉਦੋਤ ॥ ੨ ॥ ਨਾਨਾ ਪ੍ਰਸ਼ਨ ਗੁਰੂ ਸੰਗ ਕਰੈਂ। ਸੁਨਹਿੰ ਭਲੇ ਉਰ ਆਨੰਦ ਧਰੈਂ। ਬਿਧੀ ਚੰਦ ਗੁਰ ਸੇਵ ਕਮਾਵੈ। ਸੁਭਟ ਤੁਰੰਗਨਿ ਕੀ ਸੁਧ ਪਾਵੈ ॥ ੩ ॥ ਲੇਨਿ ਦੇਨਿ ਕੋ ਵਡ ਬਿਵਹਾਰ। ਚਲਹਿ ਦੇਗ ਅਨਤੋਟ ਅਹਾਰ। ਗੁਰ ਕੋ ਅੰਤਹਿਪੁਰ ਪਹੁੰਚਾਵਨ। ਬਸਤ੍ਰ ਬਿਭੂਖਨ ਜੋ ਮਨ ਭਾਵਨ ॥ ੪ ॥ ਗੁਰ ਮਰਜ਼ੀ ਕੋ ਲਖਿ ਇਕ ਬੇਰ। ਤਿਸੀ ਰੀਤਿ ਬਰਤਹਿੰ ਨਿਤ ਹੇਰਿ। ਲਾਲਚੰਦ ਨਿਜ ਨੰਦਨ ਭਾਖੇ। ਨਿਸ ਦਿਨ ਗੁਰ ਸੇਵਾ ਮਹਿੰ ਲਾਖੇ ॥ ੫ ॥ ਜਨਮ ਮਰਨ ਨਿਤ ਭਵਜਲ ਫੇਰਾ। ਸਿੱਖੀ ਮਗ ਚਲਿ ਸਕਲ ਨਿਬੇਰਾ। ਰਣ ਕੋ ਕਰਤਿ ਰਿਪੁਨਿ ਕਹੁ ਜੇਤਾ[1]ਆਨੰਦ ਲਹਨੋ ਮਹਾਂ ਤਤਬੇਤਾ॥੬॥ ਚਿਰੰਕਾਲ ਗੁਰ ਭਗਤਿ ਕਮਾਈ। ਦਰਸ਼ਨ ਠਾਨਤਿ ਬੈਸ ਬਿਤਾਈ।ਸ਼੍ਰੀ ਮੁਖਬਾਕ ਸੁਨਤਿ ਸੁਖੁ ਮਾਨਿ। ਕਰੇ ਕ੍ਰਿਤਾਰਥ ਦ੍ਰਿਗ ਅਰੁ ਕਾਨ ॥ ੭ ॥ ਸਫਲ ਸੀਸ ਪਦ-ਬੰਦਨ ਧਰਤਿ। ਤਿਮ ਹਾਥਨਿ ਤੇ ਸੇਵਾ ਕਰਤਿ।ਗੁਰ ਕਾਰਜ ਮਹਿੰ ਇਤ ਉਤ ਚਲੈ। ਕੌਨਸਿ ਚਰਨ ਕ੍ਰਿਤਾਰਥ ਭਲੇ ॥ ੮ ॥ ਸੇਵਤਿ ਸਗਰੀ ਬੈਸ ਬਿਤਾਈ। ਧੰਨ ਜਨਮ ਕਰਿ ਕੈ ਗਤਿ ਪਾਈ। ਭਯੋ ਬ੍ਰਿੱਧ ਗੁਰ ਦਰਸ ਨਿਹਾਰਤਿ। ਸਰਬ ਪ੍ਰਕਾਰ ਸ਼ਕਤਿ ਕੋ ਧਾਰਤਿ ॥ ੯ ॥ ਅੰਤ੍ਰਜਾਮਤਾ ਆਦਿਕ ਭਈ। ਗੁਰ ਕ੍ਰਿਪਾਲ ਤੇ ਗਤਿ ਮਤਿ ਲਈ[2]। ਸਗਲ ਆਰਬਲ ਬਿਤੀ ਪਛਾਨੀ। ਅੰਤ ਗਤੀ ਅਪਨੀ ਮਨ ਜਾਨੀ ॥ ੧੦ ॥ ਸੁੰਦਰ ਸ਼ਾਹੁ ਸੰਗ ਤਕਰਾਰ[3]। ਪਹੁੰਚਨਿ ਤਿਸ ਕੋ ਨਿਕਟਿ ਪਧਾਰਿ। ਚਿਤ ਮੈਂ ਸਮੁਝਿ ਗੁਰੂ ਢਿਗ ਆਇਵ। ਹਾਥ ਜੋਰ ਕਰਿ ਬਿਨੈ ਅਲਾਇਵ ॥ ੧੧ ॥ ਲਾਲ-

---

[1]ਜਿੱਤਦੇ। [2]ਮੱਤ ਦੀ ਰੀਤੀ। [3]ਇਕਰਾਰ।

[ਪਿਛਲੇ ਪੰਨੇ ਦੀ ਬਾਕੀ ਟੁਕ]
ਨਹੀਂ ਦਿਤੇ। ਪੁਸਤਕ ਦੇ ਆਪਣੇ ਅੰਗ ੫੫੭ ਤੋਂ ਬਾਦ ਦੇ ਪੱਤਰੇ ਆਪੇਪਕ ਸ਼ਿਨ ਮੀਰੀ ਆਕੇ ਫਿਰ ਅਸਾਮੀ ਲਿਖਤ ਵਿਚ ੫੫੮ ਪਤ੍ਰਾ ਮੁਕੁ ਦੇ ਜਾਂਦਾ ਹੈ। ਫਿਰ ਇਕ ਪੱਤਰਾ ਵੱਟ ਕੇ ਵਿਚ ਜੋੜਿਆ ਹੈ। ਦੱਤੀ ਭਰ ਮੈਸਾ ਉਸ ਦੇ ਆਖੇਪਕ ਹੋਣ ਦਾ ਨਹੀਂ ਰਹਿੰਦਾ, ਕਿਸੇ ਐਸੇ ਨੁਸਖੇ ਵਿਚ ਕੋਈ ਪਾਠਕ ਦੇਖਕੇ ਧੋਖਾ ਨਾ ਖਾਏ।

ਚੰਦ ਕੋ ਪਾਸ ਬਿਠਾਇ[1]ਸਭਿ ਕਿਛੁ ਆਪ ਲਖਹੁ ਸੁਖਦਾਇ।ਤਉ ਬੂਝਬੇ ਹੇਤੁ ਗੁਸਾਈਂ!ਕਹੋਂ,ਬੈਸ ਮਮ ਸਕਲ ਬਿਤਾਈ॥੧੨॥ਅੰਤ ਸਮਾ ਪਹੁੰਚਨੋ ਅਬਿ ਆਇ। ਤਜੌਂ ਦੇਹਿ ਤੁਮਰੇ ਗੁਨ ਗਾਇ। ਇਸ ਮਹਿੰ ਏਕ ਹੇਤੁ ਹੈ ਔਰ। ਸੁੰਦਰ ਸ਼ਾਹੁ ਬਸਹਿ ਜਿਸ ਠੌਰ ॥ ੧੩ ॥ ਹੁਕਮ ਆਪ ਕੋ ਲੈ ਤਹਿੰ ਜਾਉਂ। ਤਹਿੰ ਤਨ ਤਜਿ ਪਰਲੋਕ ਸਿਧਾਉਂ। ਕਰਿ ਆਧੇ ਤਿਹ ਸੌਂ ਤਕਰਾਰ।–ਮਿਲ ਦੋਨਹੁੰ ਇਕ ਚਲ ਨਿਰਧਾਰ ॥ ੧੪॥ ਏਕ ਸਮੈ ਤਜਿ ਦੋਨਹੁੰ ਦੇਹਿ। ਗਮਨਹਿੰ ਸ਼੍ਰੀ ਸਤਿਗੁਰ ਕੇ ਗੇਹ–। ਸੋ ਅਬਿ ਚਹੌਂ ਕਰਨੋ ਮੈਂ ਸਾਚਾ। ਪਹੁੰਚਨਿ ਮਹਿੰ ਤਹਿੰ ਚਿਤ ਹਿਤ ਰਾਚਾ' ॥ ੧੫ ॥ ਸ਼੍ਰੀ ਹਰਿਗੋਵਿੰਦ ਸੁਨਿ ਮੁਸਕਾਏ। 'ਨਿਜ ਤਯਾਰੀ ਕਰਿ ਹਮ ਢਿਗ ਆਏ। ਕਹਨੋ ਬਾਕ ਸੋ ਸਾਚ ਕਰੀਜੈ। ਸੁੰਦਰ ਸ਼ਾਹੁ ਮਿਲਹੁ ਸੰਗ ਲੀਜੈ ॥੧੬॥ ਇਕਠੇ ਹੁਇ ਗੁਰ ਸਦਨ ਸਿਧਾਰੋ। ਮਿਖਾ[1] ਜਗਤ ਕੋ ਮੇਲ ਬਿਚਾਰੋ'। ਬਿਧੀ ਚੰਦ ਬੰਦਤਿ ਕਰ ਬੰਦਿ। ਲਾਲਚੰਦ ਦੇਖਨੋ ਢਿਗ ਨੰਦ ॥੧੭॥ ਸੋ ਸਤਿਗੁਰ ਕੇ ਪਾਇਨਿ ਪਾਯੋ। ਸੇਵ ਕਰਨਿ ਨਿਸ਼ਕਪਟ ਸਿਖਾਯੋ। 'ਭੁਗਤਿ ਮੁਕਤਿ ਦੋਨਹੁੰ ਗੁਰ ਪਾਸ। ਨਹਿੰ ਭਯਾਗਹੁ ਨਿਤ ਰਹੋ ਅਵਾਸ ॥ ੧੮ ॥ ਜੋ ਆਇਸੁ ਦੇਂ ਤੁਰਨ ਕਰੀਅਹਿ। ਗੁਰ ਕਾਰਜ ਕੋ ਬਿਲਮ ਨ ਧਰੀਅਹਿ'। ਸ਼੍ਰੀ ਹਰਿਗੋਵਿੰਦ ਗਹਿ ਕਰਿ ਬਾਂਹੁ। ਦਈ ਧੀਰ 'ਤੁਮ ਸਮ ਇਸ ਚਾਹੁ ॥੧੯॥ ਭੋਰ ਮੋਰ ਮਹਿੰ ਭੇਦ ਨ ਕੋਈ। ਗੁਰ ਸਿਖ ਨਾਮ ਰਹੋ ਅਬਿ ਦੋਈ। ਰੂਪ ਏਕ ਮੇਰੇ ਸੰਗ ਭਯੋ। ਗੁਰ ਘਰ ਕਾਜ ਬਹੁਤ ਭੇਂ ਕਿਯੋ ॥ ੨੦ ॥ ਆਗੇ ਲਾਲਚੰਦ ਅਬਿ ਸੇਵਹਿ। ਹਮ ਪਾਛੈ ਗੁਰਤਾ ਜੋ ਲੇਵਹਿ। ਸਦਾ ਸਾਂਝ ਤੇਰੀ ਪੁਸ਼ਤੈਨੀ[2]। ਨਿਬਹੈ ਗੁਰ ਘਰ ਸੰਗ ਸੁਖੈਨੀ' ॥ ੨੧ ॥ ਇੱਤਯਾਦਿਕ ਕਹਿ ਕਰਨੋ ਬਿਸਰਜਨ।ਬਾਰ ਬਾਰ ਹੇਰਤਿ ਕਰਿ ਅਰਜਨ। ਚਰਨ ਸਰੋਜ ਨਮੋ ਕਰਿ ਚਲਨੋ।ਕਮਲ ਬਿਲੋਚਨ ਤੇ ਜਲ ਢਲਨੋ ॥੨੨ ॥ ਸਾਹਿਬ ਭਾਨੇ ਆਦਿ ਘਨੇਰੇ। ਜੋਧਰਾਇ ਸੋਂ ਮਿਲਿ ਤਿਸ ਬੇਰੇ।ਲੈ ਕਰਿ ਖੁਸ਼ੀ ਸਭਿਨਿ ਤੇ ਚਾਲਾ। ਰੋਗ ਨ, ਸੋਗ ਨ, ਬਯੋਗ ਨ, ਰਾਲਾ[*3] ॥੨੩॥ ਸ਼੍ਰੀ ਹਰਿਗੋਵਿੰਦ ਮੂਰਤਿ ਸੁੰਦਰ। ਕਰੀ ਟਿਕਾਵਨਿ ਤਾਂਬ ਉਰ ਅੰਦਰ। ਪ੍ਰੇਮ ਮਹਾਤਮ ਸ਼੍ਰੀ ਗੁਰ ਕੇਰਾ। ਭਏ ਗਯਾਨ ਭੀ[3] ਰਹਨੋ ਬਡੇਰਾ ॥ ੨੪ ॥

[1]ਮਿਥਿਆ [ਸੰਸ:, ਮਿਖਾ]। [2]ਪੀੜ੍ਹੀਆਂ ਦੀ ਸਾਂਝ। [3]ਕਿਣਕਾ ਭਰ ਥੀ। (ਅ) ਰਲਿਆ। [3]ਗਿਆਨ ਦੇ ਦੋਇਆਂ ਭੀ। [*]ਪਾ–ਬਯੋਗ ਲਿਖਾਰੀ–ਵਿਜੋਗ ਦੇ ਥੱਲੇ ਹੈ।

ਗਯੋ ਤੁਰਤ ਹੀ ਭੌਨੈ ਦੇਸ਼। ਜਹਾਂ ਸਿਖ ਸੁੰਦਰ ਸ਼ਾਹੁ ਵਿਸ਼ੇਸ਼। ਜਿਮ ਜੋਗੀਸ਼ਰ ਲਾਇ ਸਮਾਧਿ। ਬਿਧੀਚੰਦ ਕੋ ਰਹਜੋ ਅਰਾਧਿ ॥੨੫॥ਸਿਮਰਨ ਸੱਤਿਨਾਮ ਮੁਖ ਅੰਤਰ। ਗੁਰੁ ਪਰਾਇਨ[1] ਬੈਠਿ ਨਿਰੰਤਰ। ਕਹਜੋ ਜਾਇ 'ਉਠੀਅਹਿ ਮਮ ਪਤਾਦ! ਚਲਿ ਆਯੋ ਇਤ ਹੋਤੁ ਤੁਹਾਰੇ ॥੨੬॥ ਜੋ ਤਕਰਾਰ ਤੋਹਿ ਮੈਂ ਕੀਨੋਂ। ਪਹੁੰਚਜੋ ਆਨਿ ਸਮਾ ਸੋ ਚੀਨੋਂ'। ਜਥਹਿ ਸ਼ੂੰਨ ਮਹੋਂ ਸ਼ਬਦ ਪ੍ਰਵੇਸ਼ਾ। ਛਕਜੋ ਰਿਦਾ ਜਿਹ ਸ਼ਾਂਤਿ ਵਿਸ਼ੇਸ਼ਾ ॥ ੨੭ ॥ ਕਮਲ ਵਿਲੋਚਨ ਖੋਲਿ ਵਿਲੋਕਾ।ਆਗੇ ਖਰੋ ਗੁਰੂ*, ਹਤਿ ਸ਼ੋਕਾ[2]। ਪਗ ਪੰਕਜ ਪਰ ਸੀਸ ਨਿਵਾਯੋ। ਧੂਲ ਲੀਨਿ ਮੁਖ ਚਖ ਪਰ ਲਾਯੋ ॥ ੨੮ ॥ 'ਧੰਨ ਭਾਗ ਮੈਂ ਭਯੋ ਕ੍ਰਿਤਾਰਥ। ਪਹੁੰਚਿ ਦੂਰ ਤੇ ਕਰਜੋ ਸਕਾਰਥ।ਰਹਜੋ ਪ੍ਰਤੀਖਤਿ ਤੁਮ ਆਗਵਨੂ। ਚਿਟਜੋ ਧਯਾਨ ਧਾਰ ਮੈਂ ਇਕ ਭਵਨੂ ॥੨੯॥ ਬਚਨ ਸੇਭਾਰ ਆਪ ਚੱਲ† ਆਏ। ਅੰਤ ਸਮੇ ਨਿਜ ਸਾਥ ਮਿਲਾਏ[3]। ਬਠਜੋ ਬਿਧੀਚੰਦ ਤਬਿ ਭਾਖਾ। 'ਪੂਰਨ ਕੀਨਿ ਤੋਹਿ ਅਬਿ ਕਾਂਖਾ ॥੩੦॥ ਭੌਤਕ ਤਨੂ ਅੰਤ ਇਸ[4] ਹੇਰਾ। ਮ੍ਰਿਤੂ ਸਮਾ ਮੇਰਾ ਅਰੁ ਤੇਰਾ। ਇਸੀ ਹੇਤੁ ਮੈਂ ਤੁਰਨ ਆਵਾ।ਚਾਹਤਿ ਭੋ ਕਹੁ ਸੰਗ ਰਲਾਵਾ ॥੩੧॥ ਸ਼੍ਰੀ ਨਾਨਕ ਕੋ ਲੇ ਕਰਿ ਨਾਮੂ। ਰਿਦੈ ਧਰਹੁ ਮੂਰਤਿ ਅਭਿਰਾਮੂ। ਤਨ ਕਹੁ ਤਯਾਗਹੁ ਚਲਹੁ ਸੁਖੈਨ। ਪਹੁੰਚਹੁ ਸਾਦਰ ਸਤਿਗੁਰੁ ਐਨ ॥੩੨॥ ਏਕ ਜਾਮ ਅਬਿ ਬੈਸ ਹਮਾਰੀ। ਤੈਸੇ ਜਾਨਹੁ ਰਹੀ ਤੁਮਾਰੀ। ਉਠਹੁ ਸ਼ਨਾਨ ਠਾਨ ਕੁਛ ਭਾਸਹੁ। ਬਿਨਾ ਤ੍ਰਾਸ ਗੁਰ ਆਸ ਪੁਲਾਸਹੁ[5]' ॥੩੩॥ ਸੁਨ ਅਨੰਦ ਕਰ ਮੁੰਦਰਸ਼ਾ।ਵਧੀ ਚੌਂਪ,ਚਾਲਬੇਗੁਰ ਪਾਹੁ।ਉਠਿ ਦੋਨੋਂਭਾਬਿਨਰਮਲਪਾਨੀ। ਕਰ ਸ਼ਨਾਨ ਪਾਵਨਭਾ[6] ਠਾਨੀ ॥੩੪॥ ਕੁਸ਼ ਕੇ ਆਸਤਰਨ ਜੁਗ ਕੀਨੇ ਕੁਛਕ ਫਰਕ ਸੋਂ ਦੇਨ ਅਸੀਨੇ। ਸ਼੍ਰੀ ਹਰਿਗੋਵਿੰਦ ਸੁਜਸੁ ਉਚਾਰਾ।ਨਜ ਦਾਸਨ ਪਰ ਦਯਾਲੁ ਉਦਾਰ॥੩੫॥ਲਕ ਪਲੋਕ ਸਹਾਇਕ ਭਾਰੇ। ਸਵਕ ਅਪਨ ਹਜ਼ਾਰਹੁੰ ਤਾਰੇ[7]। ਬਚਨ ਬਿਲਾਸ ਏਵ ਕੁਛ ਕਰੇ। ਪੁਨ ਦ੍ਰਿਗ ਮੂੰਦਧਯਾਨਕੋ ਧਰੇ॥੩੬॥ਨਿਜਨਿਜ ਬਦਨਛਾਦ ਪੁਨਲੀਨੇ।ਆਸਤਰਨ ਪਰ ਪੌਢਨ ਕੀਨੇ। ਭਜ ਸੁਖੈਨ ਪ੍ਰਾਨ ਪੁਨ ਦੀਨ। ਮੰਗਲ ਭਯੋ ਦੇਵਤਾਨ

---

[1]ਹੇਠ ਆਸਨ। [2]ਸ਼ੋਕ ਦਾ ਹਰਨ ਕਰਨ ਵਾਲਾ। [3]ਇਸ ਪੰਜਾਂ ਤੱਤਾਂ ਦੇ ਸਰੀਰ ਦਾ ਅੰਤ। [4]ਗੁਰੂ ਜੀ ਦੀ ਆਸ ਤੇ ਆਂਦ ਕਰੇ। [5]ਪਵਿੱਤ੍ਰ। *ਦੇਖੋ ਇਸ ਰਾਸਿ ਦੇ ਅੰਸੂ ੩੫ ਅੰਕ ਦੇ 'ਗੁਰੂ' ਪਦ ਦਾ ਪ੍ਰਯੋਜ। †ਪਾਃ—ਕੋ।

ਭੋਜਨ ॥ ੨੭ ॥ ਹਿਤ ਆਦਰ ਕੋ ਆਗੇ ਆਇ। ਦੋਨਹੁ ਲੀਨਿ ਬਿਮਾਨ ਚਢਾਇ।ਜੈ ਜੈ ਸ਼ਬਦ ਉਚਾਰਤਿ ਭਏ।ਸਤਿਗੁਰ ਪੁਰਿ ਕੋ ਤਤਛਿਨ ਗਏ॥ ੨੮॥ਤਪਤ ਸ੍ਰਵਨ ਸਮ ਭਨ ਕੋ ਬਰਨ। ਦਿੱਬ ਬਸਨ ਧਾਰੇ ਆਭ ਜਨ[1]। ਜਾਇ ਗੁਰੂ ਪੁਰਿ ਇਸਥਿਤ ਭਏ। ਬੰਦਨ ਆਦਿ ਜਥੋਚਿਤ ਕਿਏ॥੨੯॥ ਇਸ ਪ੍ਰਕਾਰ ਗੁਰ ਕੋ ਸਿਖ ਭਾਰੀ। ਕਾਂਧਾਂ ਤਯਾਗਨਿ ਕੀਨਿ ਸੁਖਾਰੀ। ਦੇਉ ਗ੍ਰਾਮ ਤੇ ਤਥਿ ਨਰ ਆਏ। ਦੋਨਹੁੰ ਬਿਨਾ ਪ੍ਰਾਨ ਦਰਸਾਏ ॥ ੩੦ ॥ ਦਫਨ ਕਰਨੋ ਤਿਨ ਸੁੰਦਰ ਸ਼ਾਹੁ। ਪੂਜਨ ਹੇਤੁ ਥਾਨ ਕਰਿ ਤਾਂਹੁ। ਤੈਸੇ ਬਿਧੀਚੰਦ ਕੋ ਦਾਹਾ। ਅਥਿ ਲੈ ਮਾਨਹਿੰ,ਥਾਂਛਤਿ ਪਾਹਾ*॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸਿ 'ਬਿਧੀਚੰਦ ਤਨ ਤਜਨ' ਪ੍ਰਸੰਗ ਵਰਨਨੰ ਨਾਮ ਤਤਰ ਚਤਵਾਰਿੰਸਤੀ ਅੰਸੁ ॥ ੪੪ ॥

੪੫. [ਸ਼੍ਰੀ ਹਰਿਰਾਇ ਜੀ ਦੇ ਜਾਨੇ ਨਾਲ ਫੁੱਲ ਟੱਟਾ]।

ਦੋਹਰਾ ॥ ਸ਼੍ਰੀ ਹਰਿਗੋਵਿੰਦ ਚੰਦ ਜੀ ਬਿਰਹ ਬਿਧੀਚੰਦ ਪਾਇ। ਬਹੁ ਉਦਾਸ ਉਰ ਮਹਿੰ ਰਹੈਂ ਭੇਵ ਨ ਕਛੂ ਜਨਾਇੰ ॥ ੧ ॥ ਚੌਪਈ ॥ ਲਾਲ ਚੰਦ ਕੋ ਰਾਖਹਿੰ ਪਾਸ।ਬਹੁ ਭਾਂਤਨਿ ਤੇ ਦੇਤ ਦਿਲਾਸ।ਬਿਧੀਚੰਦ ਪਾਛੇ ਦਸਤਾਰ। ਬੰਧਿਵਾਈ ਮ੍ਰਿਦੁ ਬਾਕ ਉਚਾਰਿ ॥ ੨ ॥ ਤਿਸ ਬਿਧਿ ਹੀ ਦੀਨਸਿ ਬਡਿਆਈ। ਲੈ ਹਰਖਨੋ, ਗੁਰ ਸੇਵ ਕਮਾਈ। ਕਰਨ ਕਾਰ ਪਰ ਤਿਸਹੀ ਲਾਯਹੁ। ਬਡੇ ਮਸੰਦਨਿ ਸੰਗ ਮਿਲਾਯਹੁ ॥ ੩ ॥ ਏਕ ਦਿਵਸ ਸ਼੍ਰੀ ਹਰਿ-ਗੋਵਿੰਦ।ਪਹੁੰਚ ਉਪਬਨ ਪਿਖਨਿ ਬਿਲੰਦ।ਖਰੇ ਜਹਾਂ ਬਹੁ ਤਰੁਵਰੁ ਜਾਤੀ। ਚੰਪਕ, ਰਾਇ ਬੇਲ ਬਹੁ ਭਾਂਤੀ ॥੪॥ ਆਰੂ, ਆਮਰੂਦ, ਤਰੁ ਅੰਬ। ਨਿੰਬੂ ਕਦਲੀ[2] ਖਰੇ ਕਦੰਬ[3]। ਦਾਰਮ[4], ਸੇਉ, ਫਾਰਸੇ[5], ਖਿਰਨੀ[6]। ਫੂਲਨ ਭਾਰੀ ਬਹੁ ਬਿਧਿ ਬਰਨੀ ॥ ੫ ॥ ਕਠਲ[7], ਬਠਲ[8], ਨੌਰੰਗੀ ਸੁੰਦਰ। ਇੱਤ੍ਯਾਦਿਕ ਤਰੁ ਉਪਬਨ ਅੰਦਰ। ਰਾਇ ਜੋਧ ਅਰੁ ਭਾਨਾ ਸੰਗ।ਵਹਿਰ ਉਤਰਿ ਭਜਿ ਦਏ ਤੁਰੰਗ॥੬॥ਅੰਤਰ ਥਰੇ ਤਰੋਵਰ ਹੇਰਹਿੰ।ਪੁਸ਼ਪ ਪੁਸ਼ਪ ਪਰ ਦ੍ਰਿਸ਼ਟੀ ਪ੍ਰੇਰਹਿੰ। ਕਰੈਂ ਸਰਾਹਨਿ 'ਇਹ ਬਰ ਬਿਕਸਨੋ'। 'ਇਸ ਕੋ ਟੌਰ[10] ਉਚੇਰੋ ਨਿਕਸਨੋ' ॥੭॥ 'ਇਸ ਕੋ ਸੁੰਦਰ ਬਰਨ ਬਿਸਾਲਾ'। 'ਇਹ ਆਛੇ ਸਹੈ ਵਿਚ ਮਾਲਾ'। 'ਚਾਰ ਪਾਂਖੁਰੀ ਇਸ ਕੀ ਸੋਹਤਿ'। 'ਆਕ੍ਰਿਤ[11] ਮਹਾਂ ਬਨੀ ਮਨ ਮੋਹਤਿ' ॥੮॥ ਸ਼੍ਰੀ ਹਰਿਰਾਇ ਸੁ ਕਛੂਕ ਪਿਛੇਰੇ। ਹੁਤੇ

[1]ਤਪਾਏ ਦੇਏ ਸੋਨੇ ਵਰਗਾ। [2]ਟੁਹਾਨੀ ਕੇਪੜੇ ਤੇ ਗਹਿਣੇ। [3]ਕੇਲੇ। [4]ਇਕ ਬ੍ਰਿੱਛ ਜਿਸਨੂੰ ਗੋਲ ਗੋਲ ਏਨੂੰ ਵਰਗੇ ਫੁਲ ਪੌਂਦੇ ਹਨ। [5]ਅਨਾਰ। [6]ਫਾਲਸਾ। [7]ਨਿਮੋਲੀ ਦੀ ਸ਼ਕਲ ਦੇ ਮਿੱਠੇ ਫਲ ਵਾਲਾ ਇੱਕ ਬ੍ਰਿੱਛ। [8]ਕਟਹਰ ਯਾ ਕਠਲ। [9]ਵੇਖੇ। [10]ਸਿੱਟਾ। [11]ਸ਼ੋਭਾ।

*ਇਕ ਸਮਾਧ ਦੇਉ ਨਗਰ ਤੇ ਇਕ ਟੂਰ ਸ੍ਰਿੰਘ ਪਿੰਡ ਬੀ ਟੁਡੀਵੀ ਹੈ।

ਤੁਰੰਗ ਪੰਥ ਕੇ ਨੇਰੇ[1]। ਚੁਕਨੋ ਪੌਰ[2] ਉਪਬਨ ਕੋ ਤਬੈ। ਕਹਿ ਕਰ ਕੀਨੋ ਖਰਜਨ ਸਬੈ॥੬॥ਸਗਰੇ[3] ਮਗ ਤ ਦੂਰ ਹਟਾਏ। ਤਬੈ ਪ੍ਰਵੇਸ਼ਨ ਕੋ ਚਲਿ ਆਏ। [4]ਅਲਪ ਬੈਸ ਮਹਿੰ ਲਖਿ ਕਰਿ ਸਾਰੇ। ਲਰਹਿੰ ਨ ਹਯ ਇਤ ਉਤਹਿ ਨਿਵਾਰੇ[5] ॥ ੧੦ ॥ ਦੱਛਕ ਦਾਸ ਜਿਨਹੁ ਕੇ ਮੰਗ। ਹੁਤੇ ਅਦੋਹਨ ਬਲੀ ਤੁਰੰਗ। ਧਾਂਤੇ ਸਭਿ ਕਹੁ ਦਏ ਹਟਾਇਉਤਰੇ ਆਪ ਤਬਹਿ ਹਰਿਰਾਇ ॥੧੧॥ ਸ਼ਤਪਾਲਨ ਕੋ[6] ਸੁਖਮ ਜਾਮਾ। ਨਿਤ ਪ੍ਰਤਿ ਪਹਿਰਹਿੰ ਬਹੁ ਅਭਿਰਾਮਾ। ਸੁੰਦਰ ਪਰਨੋ ਸਿਕੰਧ ਦੁਕੂਲ[7]। ਮਨਹੁੰ ਮ੍ਰਿਦੁਲਤਾ ਕੋ ਤਨ ਮੂਲ ॥ ੧੨ ॥ ਮਿਲੈਂ ਪਿਤਾਮਾ ਕੋ ਸੰਗ ਜਾਏ। ਧਾਂਤੇ ਚਾਲ ਚਲਤਿ ਚਪਲਾਈ[8]। ਬਾਯੁ ਬੇਗ ਚਲਨ ਤੇ ਪਰਸਨੋ। ਸ਼ਤ ਪਾਲਨ ਜਾਮੇ ਕੋ ਸਰਸਨੋ[9]॥੧੩॥ਪਸਰਨੋ ਘਨੋ ਛੱਪ ਚਲਿ ਜਾਹੀਂ। ਸੁੰਦਰ ਫੂਲ ਹੁਤੇ ਮਗ ਮਾਂਹੀ। ਸੋ ਜਾਮੇ ਲਗਿ ਅਟਕਤਿ ਟੂਟਾ। ਐਂਚਨ ਕਰੇ ਸ਼ਾਖ ਤੇ ਛੂਟਾ॥ ੧੪॥ ਟੂਟਨੋ ਪੁਸ਼ਪ ਰਹਨੋ ਤਹਿੰ ਪਰਨੋ। ਸ਼੍ਰੀ ਹਰਿਰਾਇ ਬੇਗ ਤਿਮ ਧਰਨੋ। ਮਿਲਿਨ ਪਿਤਾਮੇ ਕੋ ਚਿਤ ਚਾਹੀ। ਕਹਾਂ ਰਹੇ, ਜਬਿ ਲਗਿ ਕਹਿੰ ਨਾਂਹੀ[10]॥ ੧੫॥ਸੰਗ ਦਾਸ ਤਿਮ ਗਮਨਤਿ ਗਏ। ਸਤਿਗੁਰ ਨਿਕਟਿ ਪਹੁਚਤਿ ਭਏ। ਸਨੈ ਸਨੈ ਢਿਗ ਉਪਬਨ ਮੈਲ। ਸ਼੍ਰੀ ਹਰਿਗੋਬਿੰਦ ਸਿਖ ਬਹੁ ਗੋਲ[11]॥੧੬॥ ਸੁੰਦਰ ਰਵਸ਼[12]*ਸਖੰਡਲ[13]ਘਨੋ।ਹਾਥ ਪ੍ਰਥਾਨਨਿਕੇ ਲਗਿ ਬਨੋ।ਤਿਨਪਰ ਚਲੇ ਜਾਂਹਿ ਸਭਿ ਆਗੇ। ਗਮਨਹਿੰ ਭੋਰ ਲਾਰ[14]ਕੋ ਲਾਗੇ॥੧੭॥ ਪਿਖਨੋ ਤਰੋਵਰ ਸੁੰਦਰ ਛਾਯਾ। ਬੈਠਨ ਹੇਤੁ ਰਿਦਾ ਬਿਸਮਾਯਾ। ਹੁਤੀ ਸਘਨ[15] ਬਹੁ ਤਿਸ ਕੇ ਤਰੇ। ਫਰਸ਼ ਕਰਾਇ ਬੈਠਿਬੋ ਕਰੇ॥ ੧੮ ॥ ਅਨਿਕ ਭਾਂਤਿ ਕੀ ਬਾਤਨਿ ਕਰਤੇ। ਤ੍ਰਿਣ ਸਥਲੀ ਚਹੁੰ ਓਰ ਨਿਹਰਿਤੇ। ਕਿਤਿਕ ਸਮੈ ਮਹਿੰ ਉਠਿ ਕਰਿ ਚਾਲੇ। ਸ਼੍ਰੀ ਹਰਿਰਾਇ ਨਿਕਟਿ ਹੈਂ ਨਾਲੇ ॥੧੯॥ ਸਨੈ ਸਨੈ ਜਿਮ ਆਗੇ ਗਏ। ਤਿਸ ਪ੍ਰਕਾਰ ਹਟਿ ਆਵਤਿ ਭਏ। ਟੂਟਨੋ ਪਰਨੋ ਪੁਸ਼ਪ ਜਿਸ ਥਾਈਂ। ਤਹਾਂ ਪਹੁੰਚਤਿ ਭੇ ਜਗ ਸਾਈਂ ॥੨੦॥ ਪੂਥਮ ਗਏ

[1]ਰਾਹ ਦੇ ਨੇੜੇ ਘੋੜੇ ਸਨ । [2](ਤਿਨ੍ਹਾਂ ਘੋੜਿਆਂ ਨਾਲ) ਦਰਵਾਜ਼ਾ ਢੁਕਿਆ ਰੱਖਿਆ ਸੀ । [3]ਸਾਰੇ (ਘੋੜੇ)। [4]ਸਾਰਿਆਂ ਨੇ (ਹਰਿਰਾਇ ਜੀ ਨੂੰ) ਛੋਟੀ ਉਮਰ ਦੇ ਜਾਣ ਕੇ ਘੋੜੇ ਪਰੇ ਕਰ ਦਿੱਤੇ ਜੋ ਆਪ ਵਿਚ ਲੜ ਨਾ ਪੈਣ। (ਅ) ਸਾਰੇ ਘੋੜੇ ਨਾ ਲੜ ਪੈਣ....। [5]ਮੈਂ ਪੱਲਿਆਂ ਦਾ। [6]ਦੁਪੱਟਾ। [7]ਕਾਹਲੀ ਵਾਲੀ। [8]ਮੈਂ ਪੱਲਿਆਂ ਦਾ ਜਾਮਾ ਫੈਲਿਆ। [9]ਜਦ ਤਕ(ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ) ਇਹ ਨਾ ਕਹਣ (ਕਿ ਸ੍ਰੀ ਹਰਿਰਾਇ ਜੀ !) ਕਿੱਥੇ ਰਹੇ। [10]ਪਿੱਛੇ। [11]ਬਾਗ਼ ਦੀਆਂ ਸੜਕਾਂ। [12]ਬਨੇ। [13]ਕਤਾਰ। [14]ਮੰਘਣੀ ਛਾਂ। *ਪਾ:—ਰੋਂਸ।

ਦੇਖਨੋ ਬਿਧਿ ਭਲੇ। ਹਤੋ ਸਰਾਹਨੋ ਸੁੰਦਰ ਖਿਲੇ। ਜਬਹਿ ਬਿਲੋਕਨੋ ਟਟੋ ਪਰਨੋ। ਸਤਿਗੁਰ ਬਾਕ ਉਚਾਰਨ ਕਰਨੋ॥੨੧॥ 'ਸ਼ਾਖਾ ਲਗਸੋ ਹਤੋ ਹਮ ਹੋਰ॥ਅਬਿਹਿਹ ਕਿਹ ਝੋਰਨੋ ਛਿਤ ਰੋਰਾ?ਉਪਮਾ ਮੁਖ ਪ੍ਰਸੰਨਕੀ ਪਾਵਤਿ। ਖਿਲੀ ਪਾਂਖਰੀ ਹਤੋ ਸੁਹਾਵਤਿ ॥ ੨੨ ॥ ਸ਼ਾਖਾ ਸਹਿਤ ਤੁਰੋਵਨ ਅਵਨੀ। ਨਿਜ ਛਬਿ ਤੇ ਦਿਖਰਾਵਤਿ ਰਵਨੀ[1]। ਅਬਿ ਛਿਨ ਛਿਨ ਪ੍ਰਤਿ ਇਹ ਕਮਲਾਵਤਿ। ਸ਼ੋਕ ਸਹਿਤ ਮੁਖ ਸਮਤਾ[2] ਪਾਵਤਿ ॥ ੨੩ ॥ ਕਾਰਜ ਕਹਾਂ ਸਰਨੋ ਇਸ ਤੋਰੇ। ਧਰਨੀ ਪਰਨੋ ਭਈ ਦੁਤਿ ਹੋਰੇ[3]। ਇਮ ਸਤਿਗਰ ਕਹਿ ਬਹੁ ਤਿਸ ਬੇਰੇ। ਬੂਝਨ ਹੇਤੁ ਨਰਨ ਮਮ ਹੇਰੇ ॥ ੨੪ ॥ ਹਤੋ ਸੈਗ ਸੋ ਕਿਨਹੁੰ ਨ ਜਾਨਾ। ਟੂਟਨ ਕਾਰਨ ਨਹੀਂ ਬਖਾਨਾ।ਜਬਿ ਸਭਿਹਿਨਿ ਮੁਖ ਤੂਸ਼ਨਿ ਠਾਨੇ। ਸ਼੍ਰੀ ਹਰਿਰਾਇ,ਦਾਸ ਤਿਨ ਜਾਨੇ[4]॥੨੫॥ਹਾਥ ਜੋਰਿ ਸਭਿ ਹੇਤੁ ਸੁਨਾਏ।'ਸ਼੍ਰੀ ਹਰਿਰਾਇ ਚਲਤਿ ਉਤਲਾਏ।ਦੀਰਘ ਜਾਮਾ ਅਟਕਨੋ ਯਾ ਸੋਂ। ਪਰਨੋ ਟੂਟ ਧਰ ਤੁਰਨਤਾ ਸੋਂ" ॥ ੨੬ ॥ ਸੁਨਿ ਸ਼੍ਰੀ ਮੁਖ ਤੇ ਸੁਮਤਿ ਬਤਾਵੈਂ। 'ਜੋ ਦੀਰਘ ਜਾਮਾ ਗਰ ਪਾਵੈਕਨੋਂ ਨ ਸੰਕੋਚਿ ਸੰਭਾਰਿ ਚਲੈਂ?ਜਿਹ ਪਸਰਤਿ ਗਨ ਬਿਘਨ ਪਰੈਂਤੇ*'॥੨੭॥ ਸੁਨੀ ਪਿਤਾਮੇ ਕੀ ਇਮ ਬਾਨੀ। ਸ਼੍ਰੀ ਹਰਿਰਾਇ ਬੰਦਨਾ ਠਾਨੀ। ਤੁਰਤ ਸੰਕੋਚਨੋ ਜਾਮਾ ਗਰ ਕੋ। ਕਰਨੋ ਸੰਵਾਰਨ ਪਾਇ ਸੁ ਕਰ ਕੋ[5] ॥ ੨੮ ॥ ਤਬਿ ਤੇ ਮਾਨਨੋ ਬਚਨ ਭਲੇ ਹੈਂ।ਜਬਿ ਲੌ ਜਿਏ ਨ ਛੋਰਿ ਚਲੈ ਹੈਂ। ਸ਼ਤਪਾਲਨ ਕੋ ਜਾਮਾਂ ਪਾਵਾਂ।ਚਲਨ ਸਮੈਂ ਕਰ ਤੇ ਸੁਕਚਾਵੈਂ॥੨੯॥ਸੀਖ ਪਿਤਾਮੇ ਕੀ ਨ ਬਿਸਾਰੀ। ਸ਼੍ਰੀ ਹਰਿਰਾਇ ਪ੍ਰਤੱਗਯਾ ਧਾਰੀ। ਜਿਮ ਸ਼੍ਰੀ ਨਾਨਕ ਸੇਵਤਿ ਰਹੇ। ਗਰ ਅੰਗਦ ਬਡ ਰੁਜ ਦੁਖ† ਸਹੇ ॥੩੦॥ ਸਰਬ ਰੀਤਿ ਕਰਿ ਸਮਰਥ ਭਏ। ਰੁਜ ਤਨ ਕੋ ਨ ਮਿਟਾਵਨਿ ਕਿਏ। ਤਿਮ ਸ਼੍ਰੀ ਅਮਰਦਾਸ ਤਿਨ ਆਗੇ। ਦੁਸ਼ਕ੍ਰਿਤ[6] ਸੇਵਾ ਮਹਿੰ ਨਿਤ ਲਾਗੇ ॥ ੩੧ ॥ ਏਕ ਸਮੈਂ ਗਹਿ ਤਿਨ

---

[1]ਧਰਤ, ਧਰਦਰਤਾ। [2]ਸ਼ੋਕ ਵਾਲੇ ਮੁਖ ਦੀ ਸਦਰਸ਼ਤਾ। [3]ਉਸ ਦਾਸ ਨੂੰ ਪਤਾ ਸੀ। [4]ਹੱਥ ਪਾਕੇ। [5]ਸੋਖੀ। *ਨਾਲੇ ਮਹਾਨ ਦੇਹ ਹਨ, ਨਾਲੇ ਅਵਤਾਰ ਹਨ, ਨਾਲੇ ਕਮਾਲ ਦੇ ਇਨਸਾਨ ਹਨ। ਫੁਲ ਦੇ ਟੁੱਟਣ ਤੇ ਦਰਦ ਜਾਣਾ ਕੋਈ ਨਰਮ ਦਿਲੀ ਤੇ ਵਿਸਮਾਦੀ ਦਰਦਤਾ ਹੈ, ਫਿਰ ਫੁੱਲ ਦੱਟੇ ਦਾ ਪਰਬਾਇ ਨੇ ਕੇ ਪਿਆਰੇ ਨੂੰ ਸਮਝਾਇਆ ਹੈ ਕਿ ਤੁਹਾਨੂੰ ਦੱਬ ਨੇ ਜੋਤੂ ਬਣਾਉਣ ਲਈ ਘੱਲਿਆ ਹੈ, ਤੁਸਾਂ ਨੇ ਆਪਣੀ ਜ਼ਿੰਮੇਵਾਰੀ ਦਾ ਨਿਰਬਾਹ ਬੜੀ ਅੰਮ੍ਰਿਮਾਰੀ ਕਾਮ ਕਰਨਾ ਹੈ। †ਦੇਖੋ ਰਾਸਿ ੧ ਅੰਸੂ ੧੬ ਅੰਕ ੧੯ ਦੀ ਹੇਠਲੀ ਟੂਕ।

ਕੀ ਬਾਹੂੰ। ਸ਼੍ਰੀ ਅੰਗਦ ਗਮਨੇ ਮਗ ਮਾਂਹੂੰ। ਸਹਿਜ ਸੁਭਾਇਕ ਬਾਕ ਕਹੰਤੇ। ਅਪਨਿ ਬਰੋਬਰ ਲਿਯੇ ਚਲੰਤੇ ॥ ੩੨ ॥ ਦੂਤੀ ਏਂਹੁ ਲਟਕਤਿ ਅਰੁ ਹਾਲਤਿ। ਜਬਿ ਮਗ ਬਿਖੇ ਚਰਨ ਕੋ ਭਾਲਤਿ। ਏਕ ਬਾਰ ਭੁਜ ਅਧਿਕ ਹਿਲਾਈ। ਗੁਰ ਅੰਗਦ ਤੇ ਭੀ ਅਗੁਵਾਈ ॥ ੩੩ ॥ ਦੇਖਤਿ ਦਹਿਲਯੋ ਰਿਦਾ ਘਨੇਰਾ।–ਭਈ ਅਵੱਗਜਾ ਇਹੁ ਕਰ ਮੋਰਾ। ਗੁਰ ਆਗੇ ਹੋਯੋ ਬਡ ਹਾਲਾ[1]। ਉਚਿਤ ਪਿਛਾਰੀ ਰਹਿਬੇ ਵਾਲਾ ॥ ੩੪ ॥ ਅਬਿ ਇਸਕੋ ਤਜਾਗਨਿ ਬਨਿ ਆਵੈ। ਛੇਦਨ ਕਰਿ ਗੇਰਨ ਹੀ ਭਾਵੈ–। ਸ਼੍ਰੀ ਅੰਗਦ ਦਿਸ਼ਿ ਬਹੁਰ ਬਿਚਾਰੇਂ।–ਉਂਗੁ ਕਰਮ ਪਿਖਿ ਕੋਪ ਨ ਧਾਰੇਂ॥ ੩੫॥ ਧਾਂਤੇ ਨਹਿੰ ਛੇਦਨ ਸ਼ਕ ਰੀਤੇ। ਤਜਾਗਨ ਕਰੌਂ ਬਾਂਹਿ ਨਿਜ ਜੀਤੇ। ਤਜੌਂ ਅਪਨਪੌ ਇਸ ਤੇ ਅਬੈ। ਕਾਰ ਨ ਕਰੌਂ ਇਸੀ ਤੇ ਕਬੈ ॥ ੩੬ ॥ ਨਹਿੰ ਅਬਿ ਪੋਖਨ ਕਬਿਹੂੰ ਕਰੌਂ। ਬਨਹਿ ਸੁਕਾਵਨ ਇਮ ਪਰਹਰੌਂ–। ਅਸ ਬਿਚਾਰ ਕਰਿ ਛਾਤੀ ਲਾਇ। ਨਿਸ ਦਿਨ ਰਾਖੀ ਤਹਾਂ ਟਿਕਾਇ ॥ ੩੭॥ ਬਿਨ ਹਾਲੇ ਇਕ ਥਲ ਜਬਿ ਰਹੀ। ਸ਼ਸ਼ਕ ਭਈ ਪੁਨ ਪੋਖੀ ਨਹੀਂ। ਇੱਤਯਾਦਿਕ ਪੂਣ ਗੁਰ ਘਰ ਕੇਰੇ। ਨਹੀਂ ਨੇਮ ਕਰਿ ਗਿਰੇ ਪਿਛੇਰੇ॥ ੩੮ ॥ ਤਿਮ ਹੀ ਪੂਣ ਧਾਰਜੋ ਹਰਿਰਾਇ। ਸੀਖ ਪਿਤਾਮੇ ਤੇ ਜਬਿ ਪਾਇ। ਸ਼ਤਪਾਲਨ ਹੀ ਪਹਿਰਹਿੰ ਜਾਮਾ। ਸੂਖਮ ਬਸਤ੍ਰ ਸਜਹਿ ਅਭਿਰਾਮਾ ॥ ੩੯ ॥ ਚਲਿਬੇ ਸਮੈਂ ਨ ਕਰ ਤੇ ਛੋਰੈਂ। ਕਰ ਧਰਿ ਟੁਕਚਾਵਤਿ ਚਹੁੰ ਓਰੈਂ*।ਇਮ ਸ਼੍ਰੀ ਹਰਿਗੋਵਿੰਦ ਸੁਨਾਇ। ਅਪਨ ਸਥਾਨ ਬਿਰਾਜੇ ਆਇ॥ ੪੦ ॥ ਖਾਨ ਪਾਨ ਕਰਿ ਕੈ ਬਿਸਰਾਮੇ। ਸੇਵਾ ਕਰਹਿੰ ਸਿੱਖ ਨੁਭ ਕਾਮੇ। ਕੇਤਿਕਦਿਨ ਇਮ ਢਏ ਬਿਤਾਇ।ਕਰਹਿੰ ਉਧਾਰਨ ਜਨ ਸਮੁਦਾਇ॥੪੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਸ਼੍ਰੀ ਹਰਿਰਾਇ' ਪ੍ਰਤਿ ਸ਼ਤ ਅਰਜਨੰ ਨਾਮ ਪੰਚ ਦਸ਼ਾਧਿਸਤੀ ਅੰਸ ॥ ੪੫ ॥

੪੬. [ਮਾਤਾ ਨਾਨਕੀ ਤੇ ਮਰਵਾਹੀ]।

ਦੋਹਰਾ ॥ ਅਲਪ ਬੈਸ ਮਹਿੰ ਸੁਮਤਿ ਕਰਿ ਪੂਣ ਠਾਨਜੋ ਹਰਿਰਾਇ। ਬਾਕ ਪਿਤਾਮੇ ਕੇ ਸੁਨੇ ਰਾਖੇ ਰਿਦੇ ਟਿਕਾਇ ॥ ੧ ॥ ਚੌਪਈ ॥ ਸ਼੍ਰੀ ਹਰਿਗੋਵਿੰਦ ਪੌਤ੍ਰ ਨਿਹਾਰਾ। ਬਚਨ ਆਪਨੇ ਕੇ ਅਨੁਸਾਰਾ।ਜਬਿ ਕਬਿ ਦੇਖਹਿੰ ਕਰ ਮੈਂ ਜਾਮਾ। ਗਮਨਤਿ ਸੰਕੋਚਤਿ ਅਭਿਰਾਮਾ ॥ ੨ ॥ ਦੀਰਘ ਛੋਰ ਨ[2] ਕਬਹੂੰ ਚਾਲੇ। ਪਹਿਰਹਿੰ ਸੂਖਮ ਜਿਹ ਸੌ ਪਾਲੇ। ਗੁਰ ਪ੍ਰਸੰਨਤਾ ਕਰਿਬੇ ਲਾਗੇ।

---

[1]ਬਹੁਤਾ ਹਿੱਲਦੇ। [2]ਖੁੱਲਾ ਵੱਡ ਕੇ ਨਾ। *ਸਿੱਖਿਆ ਦੇ ਸਦਾ ਤਾਜ਼ਾ ਦੇਖਣ ਦਾ ਪ੍ਰਣ ਹੈ।

ਨਿਕਟਿ ਬਿਠਾਵਹਿ ਉਰ ਅਨੁਰਾਗੇ ॥੩॥ ਦਿਨ ਪ੍ਰਤਿ ਅਧਿਕ ਹੋਤਿ ਦੁਖ ਜਾਵੈ। ਮ੍ਰਿਦਲ ਬਾਕ ਕਹਿ ਅਨੰਦ ਉਪਾਵੈਂ। ਸਿਖ ਸੰਗਤਿ ਸਭਿਹਿਨਿ ਲਖਿ ਲੀਨਸਿ।–ਪੌਤ੍ਰੇ ਪਰ ਕਰੁਨਾ ਮਨ ਭੀਨਸਿ–॥੪॥ ਸੂਰਜਮਲ ਪਿਤ ਆਸ਼ੈ ਚੀਨਾ।–ਸ਼੍ਰੀ ਹਰਿਰਾਇ ਚਹੈਂ ਗੁਰ ਕੀਨਾ–। ਨਿਜ ਜਨਨੀ ਸੰਗ ਗਾਥ ਬੁਝਾਈ। 'ਦਈ ਚਹਿਤਿ ਪੌਤ੍ਰੇ ਬਡਿਆਈ' ॥੫॥ ਤਥਾ ਨਾਨਕੀ ਸੁਧਿ ਸੁਨਿ ਪਾਈ। ਮਰਵਾਹੀ ਜੁਤਿ ਚਿਤ ਦੁਚਿਤਾਈ[1]। ਕਰੇਹਿ ਬਿਚਾਰ[2] –ਕਹਾਂ ਇਹੁ ਭਾਵੈ। ਸੁਤ ਤਜਿ ਪੌਤ੍ਰਹਿ ਕੋ ਬਡਿਆਵੈਂ ॥ ੬ ॥ ਗੁਨ ਗਨ ਸਹਿਤ ਸਦਾ ਅਨੁਸਾਰੀ। ਪਿਤਾ ਮਾਤ੍ਰ ਕਛ ਨਹਿੰ ਹੈਕਾਰੀ। ਪ੍ਰਥਮ ਗੁਰਨਿ ਨਿਜ ਪੁੱਤ੍ਰ ਨ ਦੀਨਿ। ਨਹਿੰ ਅਪਨੇ ਅਨੁਸਾਰੀ ਚੀਨਿ ॥ ੭ ॥ ਸਿਰੀਚੰਦ ਅਰੁ ਲਖਮੀਦਾਸ। ਪਿਤ ਸੇਵਾ ਨਹਿੰ ਕੀਨਿ ਹੁਲਾਸ।ਤਿਮ ਹੀ ਦਾਸੁ ਦਾਤੁ ਸੁਨੇ। ਪਿਤ ਅਨੁਸਾਰੀ ਨਾਂਹਿ ਨ ਬਨੇ ॥ ੮ ॥ ਮੋਹਨ ਅਪਰ ਮੋਹਰੀ ਦੋਇ। ਤਿਸ ਬਿਧ ਹੀ ਤਿਨ ਕੀ ਗਤਿ ਜੋਇ। 'ਸਭਿ ਤੇ ਉਚੋ ਪਿਤਾ ਹਮਾਰੋ[3]। ਜਗ ਜਾਚਕ, ਗੁਰ ਏਕ ਦਤਾਰੋ॥੯॥ਹਮ ਉੱਤਮ ਸਭਿ ਤੇ ਬਡਿ ਭਾਗੋ'। ਇਮ ਹੈਕਾਰ ਨ ਸੇਵਾ ਲਾਗੇ। 'ਲੋਕਨਿ ਮਹਿੰ ਬਹੁ ਰਹੈ ਬਡਾਈ'। ਯਾਂਤੇ ਗੁਰੂ ਗਿਰਾ ਨ ਕਮਾਈ॥੧੦॥ ਮਮ ਸੁਤ ਤੈਗ ਬਹਾਦਰ ਨੀਕੋ। ਪਿਤ ਆਗਯਾ ਮਹਿੰ ਉੱਜਲ ਜੀਕੋ[4]। ਰਹਿ ਮਰਜੀ, ਨਹਿੰ ਅਰਜੀ ਕਹੈ[5]। ਗੁਰ ਕੋ ਕਰਜੋ ਪਿਖਤਿ ਮੁਦ ਲਹੈ ॥੧੧॥ਅਪਰ ਬਿਕਾਰ ਆਦਿ ਹੈਕਾਰ। ਇਨ ਕੋ ਲੇਸ਼ ਨ ਰਿਦੈ ਮਝਾਰ। ਆਪ ਸਰਾਹਤਿ ਭੇ ਬਹੁ ਬਾਰੀ। 'ਹੁਇ ਬਿਸਾਲ ਇਹੁ ਧੀਰਜ ਧਾਰੀ' ॥ ੧੨ ॥ ਬਹੁਰ ਬਚਨ ਸ਼ੁਭ ਕਹਜੋ ਸੁਨਾਈ। 'ਇਸ ਕੋ ਸੁਤ ਹੈ ਗੁਨ ਸਮੁਦਾਈ'। ਰਿਦੈ ਕਹਾਂ ਅਬਿ ਕੰਤ ਬਿਚਾਰਾ।ਚਹੈਂ ਦੈਨ ਪਦ,ਪੌਤ੍ਰ ਉਦਾਰਾ–॥੧੩॥ ਇੱਤ੍ਰਾਦਿਕ ਤਰਕਤਿ ਉਰ ਮਾਂਹੀ। ਤਿਮ ਚਿਤਵਤਿ ਚਿਤ ਨਿਤ ਮਰਵਾਹੀ। ਸੂਰਜਮਲ ਕੋ ਦੇਖਿ ਬਿਚਾਰੈ।–ਇਹੁ ਗੁਰ ਸੁਤ ਸਭਿ ਕਾਜ ਸੰਭਾਰੈ॥੧੪॥ ਪਿਤ ਆਇਸੁ ਮਹਿੰ ਬਰਤਨ ਹਾਰਾ। ਦੇਸ਼ਨਿ ਦੇਸ਼ ਮਸੰਦ ਉਦਾਰਾ।ਲੈਬੋ ਦੇਬੋ ਕਾਜ ਬਿਸਾਲੇ। ਸਗਰੇ ਕਰਤਿ ਸੁਮਤਿ ਕੇ ਨਾਲੇ ॥ ੧੫ ॥ ਦੇਸ਼ਾ

[1]ਮਾਤਾ ਨਾਨਕੀ ਵਿਚਾਰ ਵਲੀ ਹੈ। [2]ਮਾਤਾ ਨਾਨਕੀ ਵਿਚਾਰ ਕਰਦੀ ਹੈ। [3]ਸ਼੍ਰੀ ਮੋਹਨ ਤੇ ਸ਼੍ਰੀ ਮੋਹਰੀ ਜੀ ਨੂੰ ਇਹ ਹੰਕਾਰ ਹੋਇਆ ਕਿ) ਸਾਡਾ ਪਿਤਾ ਸਭ ਤੋਂ ਉੱਚਾ ਹੈ। [4]ਪਿਤ ਤੇ ਉੱਜਲ। [5](ਗੁਰ) ਮਰਜ਼ੀ ਅਨੁਸਾਰ ਚਲਿੰਦਾ ਹੈ, ਬੇਨਤੀ (ਤੋਂ) ਨਹੀਂ ਕਰਦਾ।

ਖਰਚ ਆਦਿਕ ਗੁਰ ਘਰ ਕੋ।ਸਕਲ ਚਲਾਵਤਿ ਹੈ ਬੁਧਿ ਕਰਿਕੈ। ਜਗ ਗੁਰ ਇਸ ਕੀ ਦਿਸ਼ਿ ਨਹਿੰ ਦੇਖਾ। ਚਹੈਂ ਪੌਤ੍ਰ ਕੋ ਕਰਨੋ ਵਿਸ਼ੇਖਾ—॥੧੬॥ ਇੱਤਮਾਦਿਕ ਗੁਰ ਘਰਨੀ ਦੌਨ। ਚਿਤਵਹਿੰ ਗਰਤਾ ਨਿਜ ਨਿਜ ਭੌਨ। ਸਮੈਂ ਪਾਇ ਸ਼੍ਰੀ ਹਰਿ ਗੋਵਿੰਦ। ਅੰਤਹਿ ਪੁਰ ਮਹਿੰ ਆਇ ਅਨੰਦ ॥੧੭॥ ਨਿਜ ਸੁਤ ਹੇਤੁ ਕਹਹਿ ਮਰਵਾਹੀ।ਉਚਿਤ ਬਾਤ ਕੀਜਹਿ ਚਿਤ ਚਾਹੀ। ਸੂਰਜ ਮਲ ਬਛਿਆਈ ਜੋਗ। ਬਡੋ ਪੁੱਤ੍ਰ ਇਹੁ ਸੁਮਤਿ ਸੰਜੋਗ[1] ॥ ੧੮॥ ਸ਼੍ਰੀ ਗੁਰਦਿੱਤਾ ਹੁਤੋ ਬਡੇਰੋ। ਗੁਰਤਾ ਉਚਿਤ ਸਭਿਨਿ ਸ਼ੁਭ ਹੇਰੋ। ਪ੍ਰਾਨ ਅੰਤ ਔਚਕ ਤਿਨ ਹੋਵਾ। ਦੀਰਘ ਅਚਰਜ ਨਰ ਗਨ ਜੋਵਾ ॥ ੧੯ ॥ ਅਬਿ ਸੂਰਜਮਲ ਸੁਮਤਿ ਬਿਲੰਦ। ਅਹੈ ਆਪ ਕੋ ਦੀਰਘ ਨੰਦ। ਤਿਸ ਕੋ ਹੋਤਿ ਅਪਰ ਨਹਿੰ ਲਾਇਕ। ਬਨਹੁ ਆਪ ਬਛਿਆਈ ਦਾਯਕ ॥ ੨੦ ॥ ਜੇਬਟ ਪੌਤ੍ਰ ਗ੍ਰਿੰਥ ਲੈ ਰਾਖਾ ।—ਮੈਂ ਹੌਂ ਗੁਰੁ—ਸੇਗਤਿ ਮਹਿੰ ਭਾਖਾ। ਕਪਟ ਆਪ ਤੇ ਕਰ ਤਹਿੰ ਰਹਨੋ। ਤੁਮ ਅਧੀਨ ਹੈ ਨਹਿੰ ਪਦ ਲਹਨੋ ॥ ੨੧ ॥ ਅੰਸ਼ ਗੁਰੂ ਅੰਗਦ ਕੀ ਜੋਇ। ਆਵਤਿ ਹੁਤੇ ਆਪ ਢਿਗ ਸੋਇ। ਕਰਿ ਸਨਮਾਨ ਕਪਟ ਕੋ ਧਾਰਿ। ਕਰਨੋ ਸਥਾਪਨ ਤਿਹ ਸੌਂ ਪਯਾਰਿ ॥ ੨੨ ॥ ਰਾਵਰਿ ਢਿਗ ਨਹਿੰ ਆਵਨ ਦੀਨਿ।ਰਾਖਨੋ ਅਪਨੇ ਨਿਕਟਿ ਪ੍ਰਬੀਨ।ਸੰਗਤਿ ਮਹਿੰ ਕਹਿਵਾਵਨ ਕਾਰਨ[2] ।—ਧੀਰਮੱਲ ਗੁਰ—ਕਰਹਿ ਉਚਾਰਨ ॥ ੨੩ ॥ ਇੱਤਮਾਦਿਕ ਛਲ ਬਲ ਬਹੁ ਧਰੈ।ਸੰਗਤਿ ਤੇ ਪੂਜਵਾਵਨ ਕਰੈ।ਪਾਸ ਗ੍ਰਿੰਥ ਤੇ ਜਾਨੀ ਪਰਿ ਹੈ। ਬਹੁ ਧਨ ਪੂਜਾ ਕੋ ਤਹਿੰ ਚਰਿ ਹੈ ॥ ੨੪ ॥ ਇਮ ਆਪਨ ਕਰਿ ਲੀਨਿ ਗੁਜ਼ਾਰਾ। ਤੁਮਰੋ ਅਛਤ ਰਹਨੋ ਹੁਇ ਨਯਾਰਾ।ਪੌਤ੍ਰ ਅਲਪ ਅਹੈ ਹਰਿ ਰਾਇ। ਲਘੁ ਬਯ, ਸਮਰਥ ਬਿਨਾ ਲਖਾਇ ॥੨੫॥ ਸੋ ਤੁਮ ਪਾਸ ਰਹਨੋ ਹਿਤ ਧਰਿਕੈ। ਨਿਜ ਭ੍ਰਾਤਾ ਕੋ ਸੰਗ ਪ੍ਰਹਰਿ ਕੈ। ਨਿਸ ਦਿਨ ਸੰਗਤਿ ਰਾਵਰ ਫੇਰੀ। ਕਰਤਿ ਰਹਤਿ ਸ਼ੁਭ ਰੁਖ ਕੋ ਹੇਰੀ ॥੨੬॥ ਤਿਸ ਪਰ ਆਪ ਪ੍ਰਸੰਨਤਾ ਧਾਰਤਿ। ਹੋਰਤਿ ਸਗਰੇ ਲੋਕ ਉਚਾਰਤਿ। —ਗੁਰਤਾ ਗਾਦੀ ਦੇਹਿੰ ਬਿਠਾਇ। ਸਭਿ ਤੇ ਹਰੀਰਾਇ ਬਛਿਆਇ—॥ ੨੭ ॥ ਸੁਨਿ ਸੁਨਿ ਚਿਤ ਮੈਂ ਹੈ ਦੁਚਿਤਾਈ[3]। ਮਮ ਸੁਤ ਸਭਿ ਲਾਇਕ ਬਨਿ ਆਈ[4]। ਗਾਦੀ ਉਚਿਤ ਲੇਨਿ ਕੋ ਏਹ। ਸੁਤ ਤਜਿ ਕਿਮ ਪੌਤ੍ਰੇ ਕੋ

---

[1]ਮੁਮਤਿ ਵਾਲਾ। [2]ਕਹਿਵਾਵਨ ਲਈ (ਦਾਤ ਸੁਤ ਜੀ ਪਾਸੋਂ)। [3]ਚਿੰਤਾ ਹੁੰਦੀ ਹੈ। [4]ਸਭ ਤਰ੍ਹਾਂ ਲਾਇਕ ਮੇਰੇ ਪੁੱਤ੍ਰ ਹੁੰ (ਹੁਣਕਾ) ਬਣ ਆਂਵਦੀ ਹੈ।

ਦੇਹਿ ॥ ੨੯ ॥ ਮਝ ਮਨ ਸੰਸੈ ਹੋਤਿ ਬਿਸਾਲਾ। ਧਾਂਤੇ ਬੁਝਤਿ ਹੌਂ ਇਸ ਕਾਲਾ'।ਇੱਤ੍ਰਾਦਿਕਿ ਮਰਵਾਹੀ ਬੈਨ।ਸੁਨਿ ਸਤਿਗੁਰ ਉਤ ਕਰੁਨਾ ਐਨ ॥ ੨੯ ॥ ਕਹਜੋ 'ਨ ਚਿੰਤਾ ਕੀਜੈ ਕੋਈ। ਗੁਰੂ ਸੁਤਨਿ ਕੋ ਕਮੀ ਨ ਹੋਈ। ਸਭਿ ਜਗ ਸਿਖ ਸੰਗਤਿ ਸੁਖ ਪਾਵਹਿ'।ਗੁਰ ਕੀ ਕਾਰ ਇਨਹੁ ਅਰਪਾਵਹਿ ॥ ੩੦ ॥ ਅਰੁ ਜੋ ਚਾਹਤਿ ਅਧਿਕ ਬਡਾਈ। ਪੂਰਬ ਕੀ ਹੁਇ ਜਾਂਹਿ ਕਮਾਈ'।ਉਚਿਤ ਜੁ ਸ਼੍ਰੀ ਨਾਨਕ ਮਸਨੰਦ। ਸੋ ਬੈਠਹਿਗੋ ਭਾਗ ਬਿਲੰਦ ॥ ੩੧ ॥ ਇਹੁ ਕਿਸਹੂੰ ਕੋ ਕਰ ਮਹਿੰ ਨਾਂਹੀ। ਕਰੈ ਜਤਨ ਨਹਿੰ ਪ੍ਰਾਪਤਿ ਪਾਹੀ। ਪੁੱਤ੍ਰ ਆਦਿ ਸਨਬੰਧੀ ਸਾਰੇ। ਹੋਇੰ ਸਖਾ ਸੇਵਕ ਉਰ ਪ੍ਯਾਰੇ ॥੩੨॥ ਅਜਰ ਜਰਨ ਕੋ ਪਾਵੈ ਸੋਈ। ਪ੍ਰਭੁ ਕੀ ਕ੍ਰਿਪਾ ਜਾਸ ਪਰ ਹੋਈ'। ਛਲ ਬਲ ਆਦਿ ਸੁਮਤਿ ਬਹੁ ਕਰਨੀ। ਜਤਨ ਅਨੇਕਨਿ ਬਹੁ ਬਿਧਿ ਬਰਨੀ ॥੩੩॥ ਇਹ ਕਿਸਹੂੰ ਕੋ ਹਾਥ ਨ ਆਵੈ।ਕਰਹਿ ਖੋਟ ਜੋ ਤਸ ਫਲ ਪਾਵੈ'।ਇਮ ਕਹਿਕੈ ਪਤਿਬ੍ਰਤਾ ਸੁ ਦਾਰ। ਸਮੁਝਾਈ ਮ੍ਰਿਦੁ ਬਾਕ ਉਚਾਰ ॥੩੪॥ਤਉ ਇਕਮਨਾ ਭਈ ਨ ਸੋਈ।ਸੁਤ ਦਿਸ਼ਿ ਤੇ ਚਿੰਤਾ ਚਿਤ ਪੋਈ। –ਪੌਤ੍ਰੇ ਸਕਲ ਵਸਤੁ ਕੋ ਲੇਤਿ। ਸੁਤ ਬੈਠੇ ਕਹੁ ਕਸੋਂ ਨਹਿੰ ਦੇਤਿ– ॥ ੩੫ ॥ ਜਥਿ ਕਥਿ ਗੁਰ ਦਰਸ਼ਨ ਕੋ ਪਾਇ। ਇਸ ਪ੍ਰਸੰਗ ਕੋ ਦੇਤਿ ਚਲਾਇ। 'ਮਨ ਮੇਰੋ ਨਹਿੰ ਥਿਰਤਾ ਪਾਵੈ।ਤਜਹਿੰ ਪੁੱਤ੍ਰ ਪੌਤ੍ਰਾ ਬਛਿਆਵੈ' ॥ ੩੬ ॥ ਮ੍ਰਿਦੁ ਬਾਕਨਿ ਕਹਿ ਦੇਂ ਗੁਰ ਧੀਰ। 'ਸਕਲ ਵਸਤੁ ਹੈ ਤੁਮਰੇ ਤੀਰ। ਤੁਵ ਸੁਤ ਕੋ ਨ ਕਮੀ ਕਿਸ ਰੀਤਿ। ਨਿਸ਼ਚੇ ਧਰਹੁ ਆਪਨੇ ਚੀਤ ॥੩੭॥ ਹੈ ਸੁਮਤੇ ! ਨਹਿੰ ਸੰਸੈ ਧਰੀਆਹ। ਗੁਰ ਸੁਤ ਸਭਿ ਕੇ ਪੂਜ ਬਿਚਰੀਅਹਿ। ਮਾਨਹਿੰਗੇ ਸਿਖ ਸੰਗਤਿ ਸਾਰੇ। ਅਰਪਹਿੰਗੇ ਸ਼ੁਭ ਵਸਤੁ ਉਦਾਰੇ' ॥ ੩੮ ॥ ਇਤਿ ਸ਼੍ਰੀ ਤੁਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੇ 'ਮਾਤ ਮਰਵਾਹੀ ਜੋ' ਪ੍ਰਸੰਗ ਅਸਤਨੰ ਨਾਮ ਪੰਜਾਣ ਤਰਜਾਰਿੰਸਤੀ ਅੰਸੂ ॥ ੭੬ ॥

੪੭. [ਸ਼੍ਰੀ ਅਨੰਦ ਜੀ ਦੇ ਦਰਸ਼ਨ]।

ਦੋਹਰਾ ॥ ਸ਼੍ਰੀ ਸਤਿਗੁਰ ਜੋਧਾ ਬਲੀ ਬਸਿ ਭਗਤਾਨ ਕੇ ਨੀਭ।ਇਕ ਦਿਨ ਬੈਠੇ ਸਭਾ ਮਹਿੰ ਦਰਸਹਿੰ ਸਿਖ ਮੁਦ ਚੀਭ ॥੧॥ ਚੌਪਈ ॥ ਕਿਨਹੂ ਖਬਰ ਆਇ ਤਬ ਦੀਨਿ। 'ਗੋਇੰਦਵਾਲ ਬਾਸ ਜਿਨ ਕੀਨਿ। ਭੱਲਜਨ ਕੀ

---

[1]ਦੁਖ ਪਾਵੇਗੀ (ਸਾਹਿਬ ਜ਼ਾਦਿਆਂ ਪਾਸੋਂ)। [2]ਜਿਸ ਦੀ ਕਮਾਈ ਪੂਰਬਲੀ ਹੋਵੇ। [3]ਇਹ ਭੇਤ ਸਤਿਗੁਰ ਨੇ ਦੱਸਿਆ ਹੈ ਕਿ ਗੁਰਤਾ ਕੋਈ ਸਾਡੇ ਵੰਸ਼ ਦੀ ਨਹੀਂ, ਜਿਸ ਪਰ ਰੱਬ ਦੀ ਮਿਹਰ ਹੈ ਉਸ ਨੂੰ ਅਸੀਂ ਦਿਆਂਗੇ।

ਕੁਲ ਭਗਤਿ ਬਿਸਾਲਾ। ਸਿੱਖੀ ਕੋ ਪ੍ਰਕਾਸ਼ ਸਭਿ ਕਾਲਾ ॥ ੨ ॥ ਸ਼੍ਰੀ ਗੁਰ ਅਮਰਦਾਸ ਕੀ ਅੰਸ। ਸੁਭ ਪੋਤ੍ਰੇ ਨਾਤੀ[1] ਬਡ ਬੰਸ। ਮੋਹਨ ਅਪਰ ਮੋਹਰੀ ਜੋਈ। ਭਾ ਪਰਲੋਕ ਦੇਹਿ ਭਜਿ ਸੋਈ ॥ ੩ ॥ ਸੰਤ ਮਨੋਹਰ ਦਾਸ ਬਿਸਾਲਾ।ਸੋ ਭੀ ਪਹੁੰਚਤਿ ਭਾ ਹਰਿਸ਼ਾਲਾ[2]।ਸੁਨਿਕੈ ਸ਼੍ਰੀ ਗੁਰ ਹਰਿਗੋਵਿੰਦ। 'ਹਰਿ ਪੁਰਿ[3] ਜਾਇ ਬਸੈ ਇਹ ਬਿੰਦ' ॥ ੪ ॥ ਅਪਰ ਨਰਨ ਸਮ ਸ਼ੋਕ ਕਰਸੋ ਹੈਂ[4]। ਦੁਚਿਰ ਬਿਲੋਚਨ ਨੀਰ ਭਰਸੋ ਹੈ। ਪੌਂਛਤਿ ਹੈਂ ਰੁਮਾਲ ਕੇ ਸਾਥ। ਵਹਿਰ ਦੁਆਰ ਤੇ ਨਿਕਸੇ ਨਾਥ॥੫॥ ਬੈਠੇ ਅਪਰ ਨਰਨ ਸਮ ਸੋਇ। ਸੁਨਿ ਸੁਨਿ ਆਇ ਗਏ ਸਭਿ ਕੋਇ। ਥਿਰਿ ਸਭਿ ਮਹਿੰ ਭਥਿ ਗੁਰੂ ਅਗਾਧ। ਧਰੇ ਮੌਨਤਾ ਲਗੀ ਸਮਾਧਿ ॥੬॥ ਦੁਇ ਘਟਿਕਾ ਆਸਨ ਥਿਰ ਰਹੇ। ਲੋਚਨ ਮੁੰਦ ਨ ਤਨ ਸੁਧ ਅਹੇ। ਰਹੇ ਅਡੋਲ ਅੰਗ ਤਿਸ ਕਾਲ। ਪੁਨ ਖੋਲੇ ਦ੍ਰਿਗ ਰੁਚਿਰ ਬਿਸਾਲ ॥੭॥ 'ਵਾਹੁਵਾਹੁ' ਮੁਖ ਤੇ ਭਥਿ ਕਹਸੋ। 'ਦਾਸ ਮਨੋਹਰ[5] ਬਡ ਪਦ ਲਹਸੋ'। ਬੂਝਨ ਕੋ ਸਭਿ[6]ਨਿ ਸੁਨਾਯੋ[7]। 'ਕੌਨ ਕਰਮ ਤਪ ਫਲ ਤਿਨ ਪਾਯੋ ?' ॥ ੮ ॥ ਕਸ਼ਮੀਰੀ ਇੱਕ ਸਿੱਖਨ ਬਿਸਾਲਾ।ਗੁਰ ਢਿਗ ਰਹੈ ਸੁ ਨਾਮ ਕਮਾਲਾ।ਤਿਨ ਕਰ ਜੋਰਿ ਕਹਸੋ'ਸੁਨਿ ਸ੍ਵਾਮੀ ! ਸਭ ਕਿਛ ਜਾਨਹੁ ਅੰਤਰਜਾਮੀ ॥ ੯ ॥ ਤਉ ਦਾਸ ਕੇ ਗੁਨ ਬਿਦਤਾਵਨ। ਬੂਝਤਿ ਹੋ, ਮੈਂ ਕਰੌਂ ਸੁਨਾਵਨਿ। ਸ਼੍ਰੀ ਗੁਰੂ ਅਰਜਨ ਕੋ ਲੈ ਗੋਦ। ਰਹਸੋ ਖਿਲਾਵਤ ਪਾਇ ਪ੍ਰਮੋਦ ॥੧੦॥ ਇਕ ਤੇ ਇਹੁ ਸ਼ੁਭ ਕਰਮ ਮਹਾਨਾ। ਅਪਰ ਸਨਹ ਜੋ ਤਿਸ ਕ੍ਰਿਤ ਠਾਨਾ। ਗੁਰੂ ਅਮਰ ਜੀ ਸਵਨ ਕਹੇ। ਪੂਰਨਮਾਸ਼ੀ ਮੇਲਾ ਭਏ ॥ ੧੧ ॥ ਤਥ'ਹ ਪ੍ਰੀਤ ਧਾਰ ਕਰਹਿ ਅਹਾਰਾ। ਅਨਕ ਪ੍ਰਕਾਰ ਨ ਕੰ ਕ'ਰ ਤਯਾਰਾ। ਸ਼੍ਰੀ ਗੁਰ ਅਮਰ ਕੇਰ ਸੰਤਾਨ। ਤਿਨਹਿ ਅਚਾਵਹਿ ਕਰ ਕਰ ਮਾਨ ॥੧੨॥ ਮਨ ਭਾਵਤਿ ਦੇ ਮੋਦ ਪ੍ਰਬੀਨ। ਪੁਨ ਪਹਰਾਵਹਿ ਬਸਤ੍ਰ ਨਵੀਨਾ।ਤਿਨ ਕੰ ਸੇਵਹਿ ਅਨਿਕ ਪ੍ਰਕਾਰੇ। ਕਰਹਿ ਕੀਰਤਨ ਜਾਇ ਦੁਬਾਰੇ ॥ ੧੩ ॥ ਕਬਹਿ ਬਾਵਲੀ ਬੈਠਹਿ ਆਇ। ਆਸਾਵਾਰ ਸ਼ਬਦ ਜੁਤਿ ਗਾਇ। ਗੁਰੂ ਅਮਰ ਸੰਤਤਿ ਕੇ ਪਾਸ। ਕਰਿ ਗੁਰ ਭਗਤ, ਮਨੋਹਰਦਾਸ ॥ ੧੪ ॥ ਇਨ ਸ਼ੁਭ ਕਰਮਨਿ

[1]ਪੁਤ੍ਰ, ਪੋਤ੍ਰੇ ਤੇ ਦੋਹਤੇ। [2]ਸੱਚ ਖੰਡ। [3]ਮਾਨ ਖੰਡ। [4]ਇਹ ਸ਼ੋਕ ਨਹੀਂ ਹੈ, ਪਰ ਇਕ ਉੱਚੇ ਦਰਜੇ ਦੀ ਦਵਣਤਾ ਹੈ; ਜੋ ਅਗਨ ਪ੍ਰੇਮ ਤੋਂ ਵਿਦਤ ਹੋ ਜਾਂਦੀ ਹੈ। [5]ਮਨੋਹਰ ਦਾਸ ਨੇ। [6](ਸ਼੍ਰੀ ਗੁਰੂ ਜੀ) ਪੁੱਛਣ ਲਈ ਸਭ ਨੂੰ ਟੁਣਾ ਕੇ (ਬੈਠੇ)।

ਕੋ ਫਲ ਹੋਵਾ। ਲਹਜੋ ਮਹਾਂ ਪਦ, ਜੋ ਤੁਮ ਜੇਵਾ[1]। ਕਹੋ ਆਪ ਕੋ ਹਮ ਨੈ ਜਾਨਜੋ। ਇਸ ਪ੍ਰਕਾਰ ਤਪ ਤਿਸ ਨੈ ਠਾਨਜੋ[2] ॥ ੧੫ ॥ ਇਮ ਸੁਨਿਕੈ ਸ਼੍ਰੀ ਹਰਿਗੋਵਿੰਦ। ਬੋਲੇ ਬਾਕ ਸੁਨਾਵਤਿ ਬ੍ਰਿੰਦ। 'ਸ਼੍ਰੀ ਗੁਰ ਅਮਰਦਾਸ ਸੰਤਾਨ। ਹਮ ਨਹਿੰ ਸੇਵੈ ਕਬਿ ਨਿਜ ਪਾਨ ॥ ੧੬ ॥ ਕਰ ਸੋਂ* ਟਹਿਲ ਨ ਹਮ ਤੇ ਹੋਈ। ਦੇਤਿ ਮਹਾਂ ਪਦਵੀ ਕੋ ਜੋਈ। ਜਬਿ ਤੇ ਤੁਰਕਨਿ ਕੀਨਿ ਬਖੇਰਾ। ਤਬਿ ਤੇ ਗੋਇੰਦਵਾਲ ਨ ਹੇਰਾ॥੧੭॥ਸ਼੍ਰੀ ਗੁਰ ਅਮਰਦਾਸ ਸੰਤਾਨ। ਕਿਮ ਹਮ ਸੇਵਾ ਕਰਹਿੰ ਮਹਾਨ।ਤਿਸ ਪੁਰਿ ਹਮ ਤੇ ਜਾਇ ਨ ਜਾਈ।ਚਿਰੇਕਾਲ ਭਾ ਖ਼ਬਰ ਨ ਪਾਈ ॥ ੧੮ ॥ ਹਮ ਕੋ ਰਹੋ ਜੁ ਬਿਘਨ ਬਿਸਾਲਾ। ਤੁਰਕਨਿ ਸੰਗ ਜੰਗ ਸਭਿ ਕਾਲਾ[3]। ਭਾਈ ਗੜ੍ਹੀਆ ਸੰਤ ਪ੍ਰਬੀਨ। ਤਿਸ ਕੀ ਦਿਸ਼ਾ ਬਿਲੋਕਨ ਕੀਨਿ ॥੧੯॥ ਕਹਜੋ ਤਾਂਹਿ ਸੋ 'ਤੁਮ ਅਬਿ ਜਾਵਹੁ। ਕਹਿ ਅਨੰਦ ਕੋ ਇਹ ਠਾਂ ਲਯਾਵਹੁ। ਸਿਵਕਾ ਲੈ ਕਰਿ ਸੰਗ ਸਿਧਾਵਹੁ। ਗੋਇੰਦਵਾਲ ਜਾਇ ਦਰਸਾਵਹੁ† ॥ ੨੦ ॥ ਇਮ ਅਨੰਦ ਕੋ[4] ਸੰਗ ਬਖਾਨਹੁ।—ਕਰਹੁ ਕ੍ਰਿਪਾ ਬਿਘਨੈ ਗਨ ਹਾਨਹੁ। ਦਰਸ਼ਨ ਦੀਜੈ ਬਿਰਦ ਸੰਭਾਰਹੁ। ਆਵਹੁ ਇਹ ਠਾਂ ਬਿਲਮ ਬਿਸਾਰਹੁ—' ॥੨੧॥ ਲਿਖੀ ਪੱਤ੍ਰਿਕਾ ਦੀਨਸਿ ਹਾਥ। ਗਮਨਜੋ ਲੀਨਿ ਪਾਲਕੀ ਸਾਥ। ਸਨੈ ਸਨੈ ਪਰਿ ਗੋਇੰਦਵਾਲ। ਮਿਲਜੋ ਆਇ ਗੜ੍ਹੀਆ ਤਿਸ ਕਾਲ॥੨੨॥ਪਦ ਅਰਬਿੰਦ ਅਨੰਦ ਕੇ ਬੰਦੇ। ਦਈ ਪੱਤ੍ਰਿਕਾ ਪਠੀ ਬਿਲੰਦੇ। ਲਿਖੀ ਪ੍ਰੇਮ ਕਰਿ ਬਾਂਚੀ ਜਬੈ। ਮਗਨ ਅਨੰਦ ਅਨੰਦ[5] ਸੁ ਤਬੈ ॥ ੨੩ ॥ ਗੁਰੁ ਲੀਲਾ ਕੇ ਚਲਿਤ ਬਿਚਾਰੇ।—[6]ਆਪਨ ਪੌ ਦੁਰਾਇ ਬਿਵਹਾਰੇ। ਅਪਰ ਨਰਨ ਕੇ ਕਰਹਿੰ ਸਮਾਨ[6]। ਕਰਤਾ ਹਰਤਾ ਸਰਬ ਜਹਾਨ ॥ ੨੪ ॥ ਜਿਸ ਕੀ ਮਾਯਾ ਮਹਾਂ ਅਪਾਰ। ਜਿਸ ਕੋ ਕਬਿ ਕਿਨ ਲਹਜੋ ਨ ਪਾਰ॥ਤਿਨ ਕੋ ਅਬਿ ਦਰਸ਼ਨ ਮੈਂ ਪਾਊਂ। ਧੰਨਜ ਜਨਮ ਅਪਨੋ ਕਰਿ ਆਊਂ—॥ ੨੫ ॥ ਲੈ ਅਪਨੇ ਸੰਗ ਮਾਨਵ ਬ੍ਰਿੰਦ। ਭਯੋ ਤਯਾਰ ਚਲਿਬੇ ਆਨੰਦ।ਚਢੇ ਪਾਲਕੀ ਆਵਤਿ ਭਏ। ਗੜ੍ਹੀਆ ਅਪਰ ਲੋਕ ਸੰਗ ਲਏ॥੨੬॥ਪਹੁੰਚੇ ਨਿਕਟ ਜਬਹਿ ਸੁਧ ਲਏ।

[1]ਦੇਖਿਆ ਹੈ (ਧਿਆਨ) ਧਾਰ ਕੇ। [2]ਬਾਬੇ ਮੋਹਰੀ ਜੀ ਦੇ ਸਪੁੱਤ੍ਰ। [3]ਸ਼੍ਰੀ ਅੰਮ੍ਰਿਤ ਜੀ ਦੇ ਸਮੇਂ ਵਿਚ। [4]ਆਪਣੇ ਆਪ ਨੂੰ ਲੁਕਾ ਕੇ ਦੂਸਰੇ ਮਨੁੱਖਾਂ ਵਾਂਙੂ ਵਿਹਾਰ ਕਰਦੇ ਹਨ।

*ਪਾਃ—ਰਹੀ ਹੈ। †ਸਾਰੀ ਚੌਪਈ ਦਾ ਪਾਠਾਂਤ੍ਰ ਇਉਂ ਭੀ ਹੈ:—

ਕਹਜੋ ਤਾਂਹਿ ਸੋਂ 'ਤੁਮ ਅਬ ਜਾਵਹੁ। ਗੋਇੰਦਵਾਲ ਜਾਇ ਦਰਸਾਵਹੁ। ਹਮ ਦਿਸ ਤੇ ਕਹੀਐ ਕੁਸ਼ਲਾਤੀ। ਤੁਮ ਕੋ ਬਾਂਛਤ ਹੈਂ ਦਿਨ ਰਾਤੀ' ॥ ੨੦ ॥

ਸ਼੍ਰੀ ਗੁਰ ਹਰਿਗੁਬਿੰਦ ਤਬਿ ਗਏ। ਮਿਲੇ ਜਾਇ ਕਰਿ ਦੂਰਿ ਅਗਾਰੇ। ਤ੍ਰਿਸ਼ਨ ਧਰੇ ਹਟਾਇ ਕਹਾਰੇ ॥ ੨੭ ॥ ਅਪਨ ਕੰਧ ਸਿਵਕਾ ਸੁ ਉਠਾਈ। ਤਿਸੀ ਰੀਤਿ ਚਾਲੇ ਅਗਵਾਈ [ਮਾਨ ਬਢਾਵਨਿ ਹੇਤੁ ਕ੍ਰਿਪਾਲਾ। ਧਰੇ ਕੰਧ ਪਰ ਮਗ ਮਹਿੰ ਚਾਲਾ ॥੨੮॥ ਜਾਨਨੋ ਜਥੈ ਅਨੰਦ ਜੋ ਐਸੇ।–ਭਏ ਸੂਤ[1] ਅਰਜਨ ਕੇ ਜੈਸੇ। ਨਿੰਮ੍ਰੀ ਹੋਨਿ ਹੇਰਿ ਗਤਿ ਮਨ ਕੀ[2]। ਇਮ ਹੀ ਰੀਤਿ ਪੁਰਾਤਨ ਇਨ ਕੀ–॥੨੯॥ ਤਬਿ ਹੀ ਕੂਦ ਪਾਲਕੀ ਤਯਾਗੀ।ਮਿਲੇ ਪਰਸਪਰ ਅਤਿ ਅਨੁਰਾਗੀ। 'ਜਗ ਕੇ ਨਰਨ[3] ਬੰਚਨਾ ਕਰਿ ਹੌ। ਅਤਿ ਪ੍ਰਤਾਪ ਧਰਿ ਸਭਿ ਤੇ ਦੁਰਹੌ[4]*' ॥ ੩੦ ॥ ਇਮ ਉਚਰਤਿ ਗ੍ਰਿਹ ਮਹੁੰ ਲੈ ਆਏ। ਰੁਚਿਰ ਪ੍ਰਧੈਕ ਬਿਛਾਵਨਿ ਛਾਏ। ਕਰਿ ਪੂਜਾ ਸਨਮਾਨ ਬਿਠਾਏ ਮ੍ਰਿਦੁਲ ਮਧੁਰ ਮੁਖ ਬਾਕ ਅਲਾਏ॥੩੧॥ 'ਬ੍ਰਿਹਾ ਤੁਮਾਰੋ ਭਾ ਚਿਰਕਾਲਾ। ਨਹੀਂ ਮਿਲੇ ਮਨ ਪ੍ਰੇਮ ਬਿਸਾਲਾ। ਤਬਿ ਕੇ ਸੇਵਾ ਤੇ ਰਹਿ ਗਏ। ਕਬਹੁੰ ਭਈ ਨਹਿੰ, ਕਾਂਖਾ ਕਿਏ॥੩੨॥ਜਬਿ ਕੇ ਬਿਛੁਰੇ ਸੁਖ ਨਹਿੰ ਪਾਇਵ। ਬਾਦ ਦ੍ਵੰਦ ਨਿਤ ਤੁਰਕ ਉਠਾਇਵ। ਹਮ ਕੋ ਆਪ ਜਾਨਤੇ ਕੈਸੇ ? ਕਰੁਨਾ ਕਰਹੁ ਬਤਾਵਹੁ ਤੈਸੇ[5] ॥੩੩॥ ਸੁਨਤਿ ਅਨੰਦ, ਅਨੰਦ ਬਿਸਾਲੇ। ਪ੍ਰੇਮ ਮਗਨ ਹ੍ਵੈ ਕਹਤਿ ਉਤਾਲੇ।'ਸ਼੍ਰੀ ਗੁਰ ਨਾਨਕ ਅੰਗਦ ਰੂਪ। ਤ੍ਰਿਤੀਏ ਸ਼੍ਰੀ ਗੁਰ ਅਮਰ ਅਨੂਪ ॥ ੩੪ ॥ ਸਤਿਗੁਰ ਰਾਮਦਾਸ ਸ਼੍ਰੀ ਅਰਜਨ। ਹਰਿਗੁਬਿੰਦ ਖਸ਼ਟਮ ਤੁਮ ਤਿਨ ਤਨ[6]। ਪਾਰ ਬ੍ਰਹਮ ਕੀ ਜੋਤਿ ਗਹੀਲਾ। ਧਰਿ ਮਾਯਾ ਤਨ[7] ਠਾਨਤਿ ਲੀਲਾ॥੩੫॥ਕਰਹੁ ਚਰਿੱਤ੍ਰ ਬਚਿੱਤ੍ਰ ਉਦਾਰੇ। ਨਰ ਹੇਰਤਿ ਭਰਮਤਿ ਹੈਂ ਸਾਰੇ। ਜਿਮ ਨਟ ਬਾਜ਼ੀ ਪਾਇ ਦਿਖਾਵੈ। ਅਚਰਜ ਕੋ ਦਿਖਾਇ ਭਰਮਾਵੈ॥੩੬॥ਪੁਨ ਤਿਹ ਸੇਵਕ ਨਿਕਟ ਜਮੂਰਾ[8]।ਸੋ ਨਹਿੰ ਭਰਮਹਿ ਜਾਨਹਿ ਕੂਰਾ। ਤਜੈਂ ਨਿਜ ਦਾਸਨਿ ਕਰੁਨਾ ਧਰੈ। ਸੋ ਜਾਨੈਂ ਜੈਸੀ ਬਿਧਿ ਕਰੈ॥੩੭॥ਹਮ ਜਾਨਹਿ ਮਾਯਾ ਤੇ ਪਰੈ[9]। ਤੁਮ ਅਲੇਖ

---

[1]ਰਥਵਾਹੀ। [2]ਮਨ ਦੇ ਨੀਵੇਂ ਹੋਣ ਦੀ ਦਸ਼ਾ ਵੇਖੀ। [3](ਅਸਾਂ) ਸੰਸਾਰੀ ਜੀਵਾਂ ਨੂੰ। [4]ਲੁਕਦੇ ਹੋ। [5]ਉਨ੍ਹਾਂ ਦੇ ਸਰੂਪ। [6]ਸਰੀਰ ਧਾਰਕੇ ਮਾਇਆ ਦ੍ਵਾਰੇ (ਅ) ਮਾਯਾ ਦ੍ਵਾਰੇ ਸਰੀਰ ਨੂੰ ਧਾਰ ਕੇ। [7]ਮਦਾਰੀ ਦੇ ਨਾਲ ਰਹਿਣ ਵਾਲਾ ਛੋਟਾ ਮੁੰਡਾ। [8]ਮਾਇਆ ਤੋਂ ਪਰੇ ਹੋ (ਤੁਸੀਂ)।

*ਇੱਥੇ ਗੁਰੂ ਜੀ ਦੇ 'ਰੂਹ ਅਮਰ ਪ੍ਰੇਮ' ਦਾ ਕਮਾਲ ਹੈ, ਉਧਰ ਅਨੰਦ ਜੀ ਗੁਰ ਜੀ ਨੂੰ ਗੋਬਿੰਦ ਰੂਪ ਮੰਨ ਰਹੇ ਹਨ ਤੇ ਜਦ ਹੀ ਪਤਾ ਲਗਦਾ ਹੈ ਪਾਲਕੀ ਤੋਂ ਛਾਲ ਮਾਰਦੇ ਹਨ, ਕੈਸਾ ਅਦਬ ਹੈ, ਕੈਸਾ ਪਿਆਰ ਹੈ। ਗੁਰੂ ਜੀ ਦੇ ਕੌਤਕ ਵੀ ਕਮਾਲ ਦੇ ਹਨ।

ਹੁਇ ਜਗ ਕੋ ਕਰੈ[1]। ਨਿਰਬਿਕਾਰ, ਗੁਨਹੀਨ[2], ਅਲੇਪ। ਤੁਮਰੋ ਮਹਿ ਵਿਸਤਾਰ ਸੰਛੇਪ[3]॥੩੮॥ਸਭਿ ਮਹਿ ਬ੍ਯਾਪਕ ਸਭਿ ਤੇ ਨ੍ਯਾਰੇ।ਸਾਖੀ ਰੂਪ ਬਸਹਿ ਜਗ ਸਾਰੇ।ਕਰਤਾ ਭਰਤਾ ਹਰਤਾ ਏਕ।ਇਧ ਪ੍ਰਪੰਚ ਕੋ[4], ਜਲਧਿ ਬਿਬੇਕ ! ॥ ੩੯ ॥ ਤੁਮ ਬਿਨ ਅਪਰ ਨ ਦਸਰ ਮਾਨੈਂ। ਸਭਿ ਕੋ ਜਾਨੋਂ[5] ਇਮ ਹਮ ਜਾਨੈ। ਅਦਭੁਤ ਕਹਨੋ ਨ ਜਾਇ ਚਰਿੱਤ੍ਰ। ਕਹਨਿ ਸੁਨਨ ਤੇ ਹੋਇ ਪਵਿੱਤ੍ਰ' ॥ ੪੦ ॥ ਇਮ ਅਨੰਦ ਤੇ ਸੁਨਿ ਕਰਿ ਕਾਨੇ। ਸ਼੍ਰੀ ਗੁਰ ਹਰਿਗੋਬਿੰਦ ਮੁਸਕਾਨੇ। 'ਤੁਮ ਅਨੰਦ ਹੋ, ਲਹਨੋ ਅਨੰਦ। ਸੁਜਸੁ ਬਿਲੰਦ ਸੰਪੂਰਨ ਚੰਦ' ॥ ੪੧ ॥ ਪੁਨ ਸਭਿ ਸੰਗਤਿ ਮਹਿ ਨਰ ਫੇਰਾ। 'ਸਭਿ ਅਕੋਰ ਆਨਹੁ ਇਸ ਥੇਰਾ।ਸ਼੍ਰੀ ਅਨੰਦ ਕੀ ਪੂਜ ਚਢਾਵਹੁ। ਫਲ ਅਨੰਦ ਹੀ ਜਿਸ ਤੇ ਪਾਵਹੁ' ॥ ੪੨ ॥ ਸੁਨਿ ਗੁਰ ਆਗਜ੍ਞਾ ਕੋ ਸਭਿ ਆਏ। ਅਨਿਕ ਉਪਾਇਨ ਕੋ ਅਰਪਾਏ। ਮਾਯਾ ਬਿੰਦ ਚਢੀ ਕੋ ਹੇਰਿ। ਕਹਨੋ ਅਨੰਦ ਭਗਤ ਜੀ ਫੇਰ ॥੪੩॥ 'ਯਹਿ ਪੂਜਾ ਸਭਿ ਤੁਮਹਿ ਸੁਹਾਤਿ। ਹਮ ਗੁਰ ਸਮਰਥ ਹੈ ਸਭਿ ਭਾਂਤਿ। ਰੂਪ ਦਰਿੱਦ੍[6] ਹਮਹਿ ਦਿਖ ਪਰੈ। ਨਹਿੰ ਕਬਹੂੰ ਕਰ ਛੁਵਨਿ ਕਰੈਂ'॥੪੪॥ਸੁਨਿ ਗੁਰ ਭਨਨੋ 'ਅਬਹਿ ਇਹੁ ਲੀਜੈ। ਨਿਜ ਕਰ ਤੇ ਕਿਸਹੂੰ ਬਖ਼ਸ਼ੀਜੈ'।ਤਬਿ ਅਨੰਦ ਨਹਿੰ ਬਾਕ ਹਟਾਯੋ।ਮਾਨ ਸਿੰਘ ਕੋ ਨਿਕਟ ਬੁਲਾਯੋ॥੪੫॥ਧਨ ਦੇ ਕਰਿ ਸਮੁਝਾਇ ਸੁਨਾਯਹੁ। 'ਹੇ ਸੁਤ ! ਬਿਤ ਲਿਹੁ ਭੋਗ ਭੁਗਾਯਹੁ। ਸੁਖ ਪਾਵਹੁ ਤੁਮ ਲੇਖ ਸੁ ਮਾਥੇ।ਮਨ ਭਾਵਤਿ ਭੋਗਹੁ ਧਨ ਸਾਥੇ' ॥ ੪੬ ॥ ਕੇਤਿਕ ਦਿਨ ਰਾਖੇ ਪੁਨ ਪਾਸ। ਭਾਂਤਿ ਭਾਂਤਿ ਕੇ ਬਾਕ ਪ੍ਰਕਾਸ਼। ਸੁਨਿ* ਕਹਿ,ਬਿਦਾ ਭਏ ਜੁ ਅਨੰਦ।ਕਰੇ ਪਰਸਪਰ ਮਹਦ ਅਨੰਦ ॥੪੭॥ ਹਿਤ ਅਸਵਾਰੀ ਸਿਵਕਾ ਦੀਨਿ। ਪੁਨ ਭਾਈ ਗਜ਼ੀਆ ਸੰਗ ਕੀਨਿ। ਗੋਇੰਦਵਾਲ ਜਾਇ ਪਹੁੰਚਾਏ। ਸਭਿ ਸੋਂ ਮਿਲਿ ਗੁਰ ਸੁਜਸੁ ਅਲਾਏ ॥ ੪੮ ॥ ਅਬਿ ਲਗਿ ਧਰੀ ਪਾਲਕੀ ਸੋਈ†। ਹੇਰਿ ਨਮੋ ਠਾਨਹਿ ਸਭਿ ਕੋਈ। ਸ਼੍ਰੀ ਗੁਰ ਹਰਿਗੋਵਿੰਦ ਜੀ ਦੀਨਿ। ਗੋਇੰਦਵਾਲ ਧਰੀ ਦ੍ਰਿਤਿ ਭੀਨ ॥ ੪੯ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਗਦਨ ਕਸੇ

---

[1]ਆਪ ਦੇ ਆਸਰੇ ਹੋਕੇ (ਮਾਇਆ) ਜਗਤ ਨੂੰ ਰਚਦੀ ਹੈ। [2]ਰਜ, ਤਮ, ਸਤਗੁਣ ਤੋਂ ਰਹਿਤ। [3](ਜਗਤ ਦਾ) ਸੰਖੇਪ ਤੇ ਵਿਸਤਾਰ ਆਪ ਵਿਚ ਹੀ ਹੈ। [4]ਵਿਧਾਤਾ ਦੇ ਰਚੇ ਪ੍ਰਪੰਚ (ਸੰਸਾਰ) ਦੇ। [5]ਜਾਨਣ ਵਾਲੇ ਹੋ। [6](ਇਹ ਮਾਇਆ) ਦਲਿਦ੍ਰ ਦਾ ਰੂਪ। *ਪਾ:- ਪੁਨਿ। †ਜਿਸ ਪਾਲਕੀ ਤੇ ਤੁਣ ਗੋਇੰਦਵਾਲ ਦਰਸ਼ਨ ਹੁੰਦੇ ਹਨ ਉਹ ਦੋਬੀਆਂ ਵਾਲੀ ਕਹੀਂਦੀ ਹੈ, ਜਿਸ ਪਰ ਚਿਮ ਕੁਰੂ ਜੀ ਬਾਬਾ ਮੋਹਨ ਤੋਂ ਦੋਬੀਆਂ ਲਿਆਏ ਸਨ। ਅਨੰਦ ਜੀ ਵਾਲੀ ਪਾਲਕੀ ਦਾ ਤੁਣ ਥਟ ਨਹੀਂ।

'ਸ਼੍ਰੀ ...ਨੰਦ ਜੀ ਕੋ' ਪ੍ਰਸੰਗ ਬਰਨਨੇ ਨਾਮ ਸਪਤ ਚਤਵਾਰਿੰਸਤੀ ਅੰਸ ॥ ੪੭ ॥

੪੮. [ਬਾਬਕ ਰਬਾਬੀ ਪ੍ਰਲੋਕ ਗਮਨ]।

ਦੋਹਰਾ ॥ ਸ਼੍ਰੀ ਹਰਿਗੋਵਿੰਦ ਸਤਿਗੁਰੂ ਇਸ ਬਿਧਿ ਸਮੈਂ ਬਿਤਾਇ। ਸਿਖ ਨਿਗਤਿ ਆਵਹਿ ਅਨਿਕ ਮਨ ਛਾਂਛਤਿ ਕੋ ਪਾਇ॥ ੧॥ ਚੌਪਈ ॥ ਬਾਬਕ ਦੂਤੋ ਅਗਾਰੀ ਗਾਵੈ। ਸਦਾ ਕੀਰਤਨ ਕਰਤਿ ਸੁਨਾਵੈ। ਭਾਂਤਿ ਭਾਂਤਿ ਕੇ ਰਾਗਨਿ ਸਾਥ। ਕਰਹਿ ਰਿਝਾਵਨ ਸਤਿਗੁਰ ਨਾਥ ॥ ੨ ॥ ਅੰਤ ਸਮਾਂ ਪਹੁੰਚਨੋ ਤਬਿ ਆਈ।ਜਾਨਿ ਲਈਤਬਿਮ੍ਰਿਤੁ ਨਿਯਰਾਈ।ਸ਼੍ਰੀਹਰਿਗੋਵਿੰਦ ਢਿਗ ਚਲਿ ਆਯੋ। ਪ੍ਰਾਨ ਅੰਤ ਬਿਰਤੰਤ ਸੁਨਾਯੋ ॥ ੩ ॥ 'ਕਰਹੁ ਖਸ਼ੀ ਸਤਿਗੁਰੂ ਬਿਸਾਲਾ। ਗਮਨੋਂ ਮੈਂ ਪਰਲੋਕ ਸੁਖਾਲਾ। ਅਪਨਿ ਸਮੀਪੀ ਸਦਾ ਰਖੀਜੈ। ਇਹੀ ਆਸ ਮਮ ਰਿਦੈ ਪੁਰੀਜੈ ॥ ੪ ॥ ਸ਼੍ਰੀ ਨਾਨਕ ਜੀ ਢਿਗ ਮਰਦਾਨਾ। ਸਦਾ ਰਾਗ ਕੋ ਕਰਤਿ ਸੁਜਾਨਾ। ਇਸ ਜਗ ਮਹਿੰ ਭਾ ਦੜ ਬੱਖਸ਼ਾਤ[1]। ਪਾਯੋ ਸੁਜਸ ਬਡੋ ਅਵਿਦਾਤ[2] ॥ ੫ ॥ ਜਿਮ ਬਾਵਨ ਕੋ ਲੈ ਕਰਿ ਸੰਗਹਾਥ ਲਸ਼ਟਕਾ ਵਧੀ ਉਤੰਗ[3]। ਤਿਮ ਰਾਵਰਿ ਕੀ ਸੰਗਤਿ ਪਾਇ। ਹਮ ਆਦਿਕ ਜਗ ਮਹਿੰ ਬਿਦਤਾਇ ॥ ੬ ॥ ਭਲੇ ਭਾਗ ਤੇ ਭਏ* ਭਲੇਰੇ। ਸਦਾ ਗੁਰੂ ਕੇ ਦਰਸ਼ਨ ਹੋਏ[4]। ਸੁਨਿ ਸ਼੍ਰੀ ਹਰਿਗੋਵਿੰਦ ਬਖਾਨਾ। 'ਕਰਸੋ ਪ੍ਰਮੇਸੁਰ ਆਵਨ ਜਾਨਾ ॥ ੭ ॥ ਨਿਜ ਨਿਜ ਸਮੈਂ ਪਯਾਨਹਿੰ ਸਾਰੇ। ਅਪਨੀ ਵਾਰੀ ਧੀਰ ਨ ਧਾਰੇ। ਆਵਨ ਧੰਨ ਅਹੈ ਤਿਨ ਕੇਰਾ। ਸਿਮਰਸੋ ਸੱਤਿਨਾਮ ਸਭਿ ਬੇਰਾ ॥ ੮ ॥ ਸਤਿਗੁਰ ਕੀ ਸੇਵਾ ਮਹਿੰ ਲਾਗੇ। ਕੀਰਤ ਕਰਹਿੰ ਸੁਨਹਿੰ ਬਡਭਾਗੇ। ਇਸ ਕੇ ਸਮ ਅਪਰ ਨ ਕਲਿ ਕਾਲ। ਹਰਤਾ ਪਾਤਕ, ਭ੍ਰਿਘਨ ਬਿਸਾਲ ॥ ੯ ॥ ਕਲਮਲ ਮਲ[5] ਮਨ ਪਟ ਕੋ ਲਾਗੀ। ਬਿਸ਼ਿਯਨ ਕੀ ਕਾਰਖ ਸੋਂ ਪਾਗੀ। ਚਹੈਂ ਨਿਵਾਰਨ ਇਸ ਕੋ ਜੋਈ। ਸਤਿਸੰਗਤਿ ਮਹਿੰ ਮਿਲਿ ਕਰਿ ਤੋਈ ॥੧੦॥ ਸੱਤਿਨਾਮ ਜਲ ਕੋ ਤਹਿੰ ਲੇਯ। ਧੋਵਨ ਕਿਰਤਨ ਭਲੇ ਕਰੇਯ[6]। ਉਜਲ ਮਨ ਕੋ ਕਰਹਿੰ ਸੁਜਾਨ। ਚੁਰਹਿ ਦੰਗ ਗੁਰੂ ਭਤੰਗਗਯਾਨ ॥੧੧॥ ਕਬਹੁੰ ਨ ਉਤਰੈ ਸਦਾ ਨਵੀਨ। ਇਸ ਬਿਧਿ ਕੀ ਬੁਧਿ ਅਧਕ ਪ੍ਰਬੀਨ। ਯਾਂਤੇ ਬਾਬਕ ਤੂੰ ਚਿਤ ਜਾਨਹੁ। ਅੰਤ ਸਮੈਂ ਲੈ ਨਾਮ ਪਯਾਨਹੁ ॥੧੨॥ ਰਹਸੋ ਕਰਤਿ ਕਿਰਤਨ ਕੋ ਕੀਨ ਯਾ ਕਰਨੇ ਤੁਵ ਨਿ ਸਲ ਚੀ ਨ।ਪੜਾ ਭਾਹ ਆਛੀ ਗਤਿ ਪਾਈ।

---

[1]ਦਿਤਾ। [2]ਜਾਨਣ ਜੋਗ ਕੀਰਤਨ ਦੀ ਰਿਤ ਨੇ (ਉਸ ਨੇ) ਜਗ ਦੀ ਮਾਟ ਉੱਚੀ ਕਰ ਦਿਤੀ। [3]ਪਾਪਾਂ ਦੀ ਮੈਲ। [4](ਓਹ) ਕੀਰਤਨ ਕਰਕੇ (ਇਸ ਮੈਲ ਨੂੰ) ਰੰਗੀ ਤਰ੍ਹਾਂ ਧੋਣ। *ਪਾ:—ਫਲੇ।

ਤਿਮ ਹੀ ਤੁਮ ਕੋ ਹੁਇ ਸੁਖਦਾਈ' ॥ ੧੩ ॥ ਇਮ ਸੁਨਿ ਕੈ ਗੁਰ ਪਦ ਅਰਬਿੰਦ। ਕਰੇ ਸਪਰਸ਼ਨ ਪੁੰਨ ਬਿਲੰਦ। 'ਲੋਕ ਪ੍ਰਲੋਕ ਸਹਾਇਕ ਅਹੋ। ਨਹੀਂ ਅਪਰ ਕੋ ਹਮ ਨੇ ਲਹੋ' ॥ ੧੪ ॥ ਨਿਜ ਸੁਤ ਕੋ ਪਾਯੋ ਸ਼ਰਣਾਈ। 'ਪ੍ਰਤਿਪਾਰਹੁ ਮਮ ਸਮ ਇਸ ਭਾਂਈ। ਹਮ ਰਾਵਰਿ ਕੇ ਅਹੈਂ ਸਦੀਵੇ। ਪਸ਼ਚਨ ਲਗੋਂ ਨਥਾਬੀ ਥੀਵੇ' ॥ ੧੫ ॥ ਤਨਿ ਸਤਿਗਰ ਪਨ ਧੀਰਜ ਦੀਨਿ। 'ਹੋਇ ਇਸੀ ਬਿਧਿ' ਕਹਿਬੋ ਕੀਨਿ। 'ਰਹੈ ਰਥਾਈ ਨੰਦਨ ਤੋਰੋ। ਲਹੈ ਰਾਗ ਕੋ ਕੈਵ ਬਛੋਰੋ ॥੧੬॥ਹਮ ਪਾਛੈ ਗੁਰ ਘਰ ਮਹਿੰ ਰਹੈ। ਖਾਨ ਪਾਨ ਤਮ ਸਮ ਹੀ ਲਹੈ। ਇਹ ਭੀ ਚਿੰਤ ਨ ਚਿਤ ਮਹਿੰ ਕਰੀਏ। ਅੰਤ ਸਮਾਂ ਸਤਿਨਾਮ ਸਿਮਰੀਏ॥੧੭॥ ਥਿਰ ਚਿਤ ਹ੍ਵੈ ਕੈ ਸਦਨ ਪਧਾਰੋ। ਪੌਢਹੁ, ਬਸਨ ਬਦਨ ਪਰ ਧਾਰੋ। ਤਜਾਗਨਿ ਕਰਹੁ ਸੁਖੈਨ ਸਰੀਰ। ਪੁੱਤ੍ਰ ਬਿਠਾਇ ਆਪਨੇ ਤੀਰ' ॥ ੧੮ ॥ ਸੁਨਿ ਆਇਸੁ ਸਤਿਗਰ ਤੇ ਚਲਯੋ। ਜਾਤੀ ਮਲਕ ਸੰਗ ਪੁਨ ਮਿਲਯੋ। ਮ੍ਰਿਦੁਲ ਬਾਕ ਕਹਿ 'ਪੈਰੀ ਪਾਨਾ। ਮੈਂ ਅਬਿ ਅਪਨੋ ਕਰੌਂ ਪਧਾਨਾ ॥੧੯॥ਦੁਤੇ ਹਮਾਰੇ ਭਾਗ ਬਿਲੰਦ। ਜਿਸ ਤੇ ਵਿਗ ਸ਼੍ਰੀ ਹਰਿ ਗੋਬਿੰਦ'। ਜਾਤੀ ਮਲਕ ਕਹਯੋ 'ਤੁਵ ਧੰਨ। ਅੰਤ ਸਮੈ ਕਰਿ ਗੁਰੂ ਪ੍ਰਸੰਨ॥੨੦॥ਚਲਯੋ ਚਹੈਂ ਪਰਲੋਕ ਮਝਾਰਾ। ਜਹਿਂ ਕੋ ਗਮਨ ਸਭਿਨਿ ਸਿਰ ਧਾਰਾ।ਮੈਂ ਤਨ ਤਜਾਗੋਂ ਦੇਰਿ ਨ ਕੋਈ।ਕੇਤਿਕ ਦਿਵਸਨਿ ਆਧੁ ਹੋਈ' ॥ ੨੧ ॥ ਪੁਨ ਬਾਬਕ ਸਤਿਸੰਗਤਿ ਸਾਰੀ। ਮਿਲਿ ਮਿਲਿ ਭਲੇ ਬੈਦਨਾ ਧਾਰੀ। ਲੈ ਸਭਿਹਿਨਿ ਤੇ ਖੁਸ਼ੀ ਬਿਸਾਲਾ। ਲੈ ਸੁਤ ਸੰਗ ਸਦਨ ਕੋ ਚਾਲਾ ॥ ੨੨ ॥ ਆਇ ਭਾਰਜਾ ਬਹੁ ਸਮੁਝਾਈ। 'ਹਮਰੇ ਸਿਰ ਪਰ ਨਿਤ ਗੁਰ ਸਾਂਈ। ਕਿਸੀ ਬਾਤ ਕੋ ਨਾਂਹਿ ਅੰਦੇਸ਼ਾ। ਦੁਹ ਲੋਕਨ ਕੇ ਕਟੈ ਕਲੇਸ਼ਾ' ॥੨੩॥ ਦੋਇ ਜਾਮ ਨਿਜ ਧਾਮ ਬਿਤਾਏ। ਪੁਨ ਮੁਖ ਕੀ ਦੁਤਿ ਕਛੁ ਕੁਮਲਾਏ। ਜਾਨਯੋ ਪ੍ਰਾਨ ਅੰਤ ਅਬਿ ਹ੍ਵੈ ਹੈ। ਸੱਤਿਨਾਮ ਸਿਮਰਤਿ ਗੁਨ ਗੈਹੈ ॥ ੨੪ ॥ ਪਰਯੋ, ਬਦਨ ਪਰ ਬਸਨ ਸੁ ਪਾਯੋ।ਤਤਛਿਨ ਤਨ ਕੋ ਛੋਰਿ ਸਿਧਾਯੋ।ਅਪਰ ਜਿ ਹੁਤੇ ਭ੍ਰਮ ਕੀ ਜਾਤਿ। ਸਕਲ ਬੁਲਾਏ ਕਹਿ ਮ੍ਰਿਦੁ ਬਾਤ ॥੨੫॥ ਸੈਨਾ ਮਹਿੰ ਜੋ ਤੁਰਕ ਹਕਾਰੇ। ਸਭਿ ਚਲਿ ਆਇ ਬਾਬਕ ਦ੍ਵਾਰੇ। ਕ੍ਰਿਯਾ* ਮ੍ਰਿਤਕ ਕੀ ਨੇਤਿਕ ਹੋਇ

*ਇਥੇ ਕਵਿ ਜੀ 'ਕ੍ਰਿਯਾ' ਪਦ ਮੁਸਲਮਾਨਾਂ ਦੇ ਸੰਸਕਾਰ ਦੇ ਵਰਤ ਰਹੇ ਹਨ, ਤਿਵੇਂ ਸਿੱਖੀ ਸੰਸਕਾਰ ਦੇ ਭੀ ਵਰਤ ਲੈਂਦੇ ਹਨ।

ਭਾਕੈ ਸੁਤ ਕਰਿਵਾਈ ਸੋਇ ॥ ੨੬ ॥ ਉਪਰ ਪਾਧੋ ਰੁਚਿਰ ਦੁਸ਼ਾਲਾ। ਲੈ ਨਿਕਸੇ ਬਾਹਿਰ ਤਤਕਾਲਾ। ਕਬਰ ਖਨਾਇ ਧਰਨੋ ਤਿਸ ਮਾਂਹੀ। ਦਫਨਾਯਹੁ* ਜਸੁ ਭਾਖਹਿੰ ਤਾਂਹੀ ॥ ੨੭ ॥ ਗੁਰ ਪ੍ਰਸੰਨ ਕਰਿ ਅੰਤ ਸਮੇਂ ਇਹ ਸ਼ੁਭਗਤਿ ਪਾਈ ਸੈਸੇ ਕੋ ਨਹਿੰ।ਇਸ ਪ੍ਰਕਾਰ ਕਰਿ ਤਾਂਹਿ ਚਲਾਨਾ। ਪੀਛੇ ਕ੍ਰਿਯਾ ਕਰੀ ਕੁਲ, ਨਾਂਨਾ ॥ ੨੮ ॥ ਕੇਤਿਕ ਦਿਵਸ ਬਿਤੇ ਜਬਿ ਮਰੇ। ਤਿਸ ਕੋ ਪੁੱਤ੍ਰਨਿ ਸਭਿ ਬਿਧਿ ਕਰੇ। ਤਬਿ ਸਤਿਗੁਰੁ ਆਛੇ ਦਿਨ ਜਾਨਿ। ਬਿਨਾ ਕੀਰਤਨ ਰਹਤਿ ਦਿਵਾਨ ॥੨੯॥ਧਨ ਦਸਤਾਰ ਬਿਸਾਲ ਦੁਸ਼ਾਲਾ। ਦੈ ਕਰਿ ਬਿੱਪ੍ਰ ਹਾਥ ਤਬਿ ਘਾਲਾ। ਚਤੁਰ ਸੁਤਨਿ ਕੋ ਦੈਕਰਿ ਧੀਰ। 'ਇਹ ਸਭਿ ਬਿਨਸਨ ਹਾਰ ਸਰੀਰ ॥੩੦॥ਅਸਿ ਇਹੁ ਸਿਰੋਪਾਉ ਗੁਰ ਦੀਨਾ। ਸਿਰ ਪਰ ਬੰਧਹੁ ਪਾਗ ਨਵੀਨਾ। ਸ਼ੋਕ ਤਜਹੁ ਅਰੁ ਭਜਹੁ ਸੁ ਨਾਮ। ਗੁਰ ਕੋ ਸੇਵ ਬਸਹੁ ਨਿਜ ਧਾਮ ॥ ੩੧ ॥ ਉਪਰ ਸੁੰਦਰ ਲੇਹੁ ਦੁਸ਼ਾਲਾ।ਕਰਹੁ ਕੀਰਤਨ ਸਭਾ ਬਿਸਾਲਾ'।ਸੁਨਿਕੈ ਬਾਕ ਦੇਖਿ ਗੁਰਦਯਾ। ਮਨ ਤੇ ਸ਼ੋਕ ਸਭਿਨਿ ਤਜਿ ਦਯਾ॥੩੨॥ਸਿਰ ਪਰ ਬਾਂਧੀ ਪਾਗ ਬਨਾਇ। ਆਛੇ ਬਸਤ੍ਰ ਪਹਿਰਿ ਹਰਿਖਾਇ। ਲੈ ਕਰਿ ਸਾਜ ਪਿਤਾ ਸਮ ਗਏ। ਸਭਾ ਬਿਖੈ ਗੁਰ ਦਰਸ਼ਨ ਲਿਏ ॥ ੩੩ ॥ ਖਰੇ ਹੋਇ ਕੈ ਕਰੀ ਕਲ੍ਯਾਨ। 'ਗੁਰ ਸਾਹਿਬ ਸੋਢੀ ਸੁਲਤਾਨ। ਸ਼੍ਰੀ ਗੁਰ ਰਾਮਦਾਸ ਕੋ ਪੋਤਾ। ਦੀਨ ਦੁਨੀ ਬੇਭਿ ਭਾਰ ਖਲੋਤਾ ॥੩੪॥ਸ਼੍ਰੀ ਅਰਜਨ ਸੁਤ ਜੋਧਾ ਬਲੀ। ਤੁਰਕ ਮਾਰ ਕਰਿ ਕੀਰਤਿ ਭਲੀ।ਪੀਰੀ ਮੀਰੀ ਕੋ ਬਡ ਬੇਭ। ਪਿਖਿ ਪ੍ਰਾਕ੍ਰਮ ਸਭਿ ਜਗਤ ਅਚੈਭਾ ॥੩੫॥ ਮੁਗਲਸਖਾਨ ਜੰਗ ਕਰਿ ਮਾਰਨੋ। ਅਬਦੁਲ ਖਾਂ ਜੁਤਿ ਚਮੂ ਸੰਘਾਰਨੋ। ਲਲਾਬੇਗ ਸਹਿ ਕੰਬਰ ਘਾਤੀ। ਸ਼ਾਹੁ ਜਹਾਂ ਕੀ ਦਾਹਸਿ ਛਾਤੀ[1] ॥ ੩੬ ॥ ਲੁਣਹਰਾਮੀ ਪੈਂਦਾ ਘਾਯੋ। ਪ੍ਰਿਥੀਪਾਲਕ ਸੋ ਲਰਿਬੋ ਆਯੋ। ਅਰਜੋ ਨ ਸ਼ੱਤ੍ਰੂ ਸਕਲ ਹੀ ਮਾਰੇ। ਮੌਨ ਸ਼ਾਹੁ ਭਾ ਮਾਨੀ[2] ਹਾਰੇ ॥੩੭॥ ਕੋ ਕੋ ਗੁਨ ਰੌਵਰ ਕੇ ਕਹੈਂ। ਸ਼ੇਸ਼ ਸਾਰਦਾ ਅੰਤ ਨ ਲਹੈਂ? । ਗੁਰ ਜਸੁ ਕਹਿ ਬੈਠੇ ਦਰਬਾਰ। ਲਗੇ ਕੀਰਤਨ ਕਰਨ ਉਦਾਰ ॥ ੩੮ ॥ ਭਾਂਤਿ ਭਾਂਤਿ ਕੇ ਰਾਗਨਿ ਗਾਇ। ਸਭਾ ਸਹਿਤ ਗੁਰੁ ਲਏ

---

[1]ਸਾੜ ਦਿਤੀ। [2]ਹੈ ਰੈਕਾਰੀ। *ਮਰਦਾਨਾ ਪ੍ਰਸਿਕਾਰਿਆ ਸੀ। ਬਾਬਕ ਬੀ ਇਸ ਰਸਮੇਂ ਗਿਆ ਜਾਣੇ। ਬਾਬਕ ਸਤਿਗੁਰੂ ਵਿਚ ਪੂਰਣ ਵਿਸ਼ਵਾਸ਼ੀ ਸੀ,'ਲੋਕ ਪ੍ਰਲੋਕ ਦਾ ਸਹਾਈ ਗੁਰ ਹੈ' ਪਿੱਛੇ ਕਹਿ ਚੁਕਾ ਹੈ ਤਾਂ ਤੇ ਉਹ ਸਿੱਖ ਹੈ, ਇਸਦੀ ਕਬਰ ਦਾ ਨਿਸ਼ਾਨ ਕੀਰਤਪੁਰ ਵਿਚ ਕਿਤੇ ਨਹੀਂ।

ਰਿਝਾਇ। ਕਰੀ ਮੌਜ[1] ਤਿਨ ਕੌ ਤਤਕਾਲਾ। ਰਿਦੈ ਅਨੰਦਤਿ ਭਏ ਬਿਸਾਲਾ ॥ ੩੯ ॥ ਇਸੀ ਭਾਂਤਿ ਨਿਜ ਪਿਤ ਕੀ ਨਮਾਈ। ਲਗੇ ਕੀਰਤਨ ਕਰਨਿ ਬਨਾਈ। ਨਿਤ ਆਵਹਿੰ ਗੁਰ ਕੇ ਦਰਬਾਰ। ਚੌਂਕੀ ਕਰਤੇ ਸੰਝ ਸਕਾਰ ॥੪੦॥ ਇਤਿ ਸ੍ਰੀ ਚਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਭਾਸੇ 'ਬਾਬਕ ਪ੍ਰਥੈਵ ਗਮਨ' ਪ੍ਰਥਮ ਅਵਤਨੰ ਨਾਮ ਅਸਟ ਚਤਵਾਰਿੰਸਤੀ ਅੰਸੂ ॥ ੪੮ ॥

੪੯. [ਜਾਤੀ ਮਲਕ ਪ੍ਰਤਿ ਉਪਦੇਸ਼]।

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਸਮਾ ਬਿਤਾਵਨ ਕੀਨਿ। ਨੰਮ੍ਰੀ ਸ਼੍ਰੀ ਹਰਿਰਾਇ ਪਿਖਿ ਕਰਹਿੰ ਸਨੇਹ ਨਵੀਨ ॥ ੧ ॥ ਚੌਪਈ ॥ ਅਪਨਿ ਸਮਾਂ ਭਨ ਭਜਨ ਪਛਾਨਾ। ਬੀਤਤਿ ਬਾਸਰ ਹੁਇ ਨਿਧਰਾਨਾ[2]। ਗੁਰਤਾ ਦਈ ਚਹੈਂ ਨਿਜ ਪੋਤੇ। ਲਖਿ ਕਰਿ ਧੀਰ ਆਦਿ ਗੁਨ ਪੋਤੇ[3] ॥ ੨ ॥ ਦਿਨ ਪ੍ਰਤਿ ਦਾਨ ਦੇਤਿ ਦਿਜ ਦੀਨ। ਦਰਬ ਜਵਾਹਿਰ ਕੀਮਤਿ ਪੀਨ[4]। ਬਰਨ ਬਰਨ ਕੇ ਬਸਤ੍ਰ ਨਵੀਨ। ਬਲੀ ਤੁਰੰਗ ਪਾਇ ਕਰਿ ਛੀਨ ॥ ੩ ॥ ਗੁਰ ਕਰ ਤੇ ਪੁਰਬ ਖਰ ਧਾਰਾ। ਕਰਵਾਰਨ ਕੀ ਬਹੀ ਉਦਾਰਾ[5]। ਜਿਸਹਿ ਪਾਇ ਕਾਇਰ ਬਹਿ ਗਏ[6]। ਤਰ ਕਰਿ ਸੂਰ[7] ਸੁਰਗ ਕੌ ਗਏ* ॥੪॥ ਤਬਾ ਦਾਨ ਧਾਰਾ ਗੁਰ ਕਰ ਕੀ। ਨਿਸਦਿਨ ਚਲੀ ਜਾਤਿ ਇਕਸਰ ਕੀ[8]। ਦੀਨਨਿ ਕੌ ਦਾਰਿਦ[9] ਬਹਿ ਗਯੋ*। ਦਸਹੂੰ ਦਿਸ਼ਿ ਜਸੁ ਤੇ ਭਰਿ ਗਯੋ ॥ ੫ ॥ ਅਧਿਕ ਦਾਰਿਦੀ ਜੋ ਚਲਿ ਆਵੈਂ। ਪਹਿਰ ਬਿਭੂਖਨ ਤੁਰੰਗ ਨ ਚਢਾਵੈਂ। ਜਬਿ ਅਪਨੇ ਘਰਿ ਪਹੁੰਚਹਿੰ ਜਾਇ। ਸਨਬੰਧੀ ਜੋ ਹੈਂ ਸਮੁਦਾਇ ॥੬॥ ਤਿਨ ਤੇ ਤੁਰਤ ਰਕ ਹੋਇ ਚਿਨਾਰੀ। ਦੇਖਿ ਬੇਸ਼ ਕੌ ਦੇਹਿੰ ਬਿਸਾਰੀ। ਕੋਤਿਕ ਸੈਨ ਬਨਾਇ ਸਿਧਾਵੈਂ। ਬਡੇ ਮੋਲ ਪਰ ਤੁਰੰਗ ਲਿਜਾਵੈਂ ॥ ੭ ॥ ਤਿਨਹੁੰ ਹੇਰ ਕਰਿ ਜੋ ਲਘੁ ਗ੍ਰਾਮ ਭਾਜਹਿੰ ਤਜਾਗ ਭਰੇ ਧਨ ਧਾਮ। ਤਿਨ ਸੋਂ ਊਚੇ ਕਹੈਂ ਸੁਨਾਇ 'ਹਮ ਕੌ ਦੇਖਤਿ ਨਹੀਂ ਪਲਾਇ ॥੮॥ ਸ਼੍ਰੀ ਹਰਿਗੋਵਿੰਦ ਜੋਧਾ ਭਾਰੀ। ਹਮ ਤਿਸ ਕੇ ਚਲ ਜਾਹਿੰ ਭਿਖਾਰੀ'। ਜੋ ਜਿਸ ਸਮੈਂ ਆਇ ਜਸੁ ਕਹੈ। ਦਰਬ ਤੁਰੰਗ ਬਸਨ ਕੋ ਲਹੈ ॥੯॥ ਅਬਦੁਲ ਨੱਬਾ ਰਨ ਕੀ ਵਾਰ† ਕਰੀ ਬਨਾਵਨਿ

---

[1] ਬਖਸ਼ਿਸ਼। [2] (ਆਯੂ ਦੇ) ਦਿਨ ਬੀਤ ਰਹੇ ਤੇ ਨੇੜੇ ਹੁੰਦਾ ਜਾਂਦਾ (ਤਨ ਤਜਨ ਦਾ ਸਮਾਂ) ਪਛਾਣਿਆਂ। [3] ਗੁਣਾਂ ਦੇ ਜਹਾਜ। [4] ਭਾਰੀ ਮੁੱਲ ਦੇ। [5] ਗੁਰੂ ਜੀ ਦੇ ਹਵੱਂ (ਜਿਵੇਂ) ਪਹਿਲੇ ਤਿਖੀਆਂ ਤਲਵਾਰਾਂ ਦੀ ਧਾਰਾ ਬਹੁਤੀ ਹੀ ਵਹੀ ਸੀ। [6] ਤੁੜ ਗਏ। [7] ਸੂਰਮੇ (ਉਸ ਧਾਰਾ ਨੂੰ) ਤਰਕੇ। [8] ਇਕ ਸਾਰ, ਛਾਫ ਲਗਾਤਾਰ। [9] ਕੰਗਾਲਤਾ। *ਕਵਿਤਾ ਦਾ ਕਮਾਲ ਹੈ।

†ਅਬਦੁਲ ਨੱਬਾ ਵਾਲੀ ਨੇ ਗੁਰੂ ਜੀ ਦੇ ਦੁੱਧਾਂ ਦੀ ਵਾਰ ਬਨਾਈ। ਕਵਿ ਜੀ ਨੇ, ਜਾਪਦਾ ਹੈ ਕਿ ਚਹੁੰ ਜੁੱਧਾਂ ਮਸਾਲਾ ਉਸ ਵਾਰ ਤੋਂ ਭੀ ਘੱਲਿਆ ਹੈ। ਇਹ ਸ਼ੈ ਖੋਜ ਤਲਬ ਹੈ।

ਸਕਲ ਸੁਧਾਰਿ। ਜਿਮ ਮੈਂਘਰ ਘਾਲਨੈ ਘਮਸਾਨ। ਮਾਰੇ ਸੱਯਦ ਮੁਗ਼ਲ ਪਠਾਨ ॥੧੦॥ ਫਤੇ ਲਈ ਹਤਿ ਕਾਰ ਤੁਰਕਾਨਾ। ਹਨੇ ਡੰਕ ਰਣਜੀਤ ਨਿਸ਼ਾਨਾ[1]। ਗੁਰ ਆਗੇ ਥਿਰ ਹੋਇ ਸੁਨਾਈ। ਸੁਨਿ ਕਰ ਦਾਨ ਦੀਨ ਸਮੁਦਾਈ ॥੧੧॥ ਗਜ ਤੁਰੰਗ ਊਪਰ ਸ਼ੁਭ ਜ਼ੀਨ। ਕੰਚਨ ਕੰਕਨ ਜਟਤਿ ਨਵੀਨ। ਸੁੰਦਰ ਬਸਤ੍ਰ ਧਰਨ ਬਹੁ ਕੇਰੇ। ਦਿਯੋ ਸੰਗ ਬਹੁ* ਦਰਬ ਘਨੇਰੇ ॥੧੨॥ ਫੁਰਮਾਯਹੁ 'ਸਿਖ ਸੰਗਤਿ ਮਾਂਹੀ। ਕਰਹੁ ਸੁਨਾਵਨਿ ਮੁਦ ਉਪਜਾਈ। ਤੁਮ ਕੋ ਦੈ ਹੌਂ ਦਰਬ ਘਨੇਰਾ। ਸੁਨਹਿ ਪੰਥ ਚਾਲਹਿ ਜਗੁ ਮੇਰਾ[2]' ॥ ੧੩ ॥ ਇਸਤੇ ਆਦਿ ਦਾਨ ਬਿਧਿ ਨਾਨਾ। ਕਰਹਿੰ ਨਿਤਾ ਪ੍ਰਤਿ ਗੁਰੂ ਮਹਾਨਾ। ਦੂਰ ਦੇਸ਼ ਤੇ ਜਾਚਕ ਆਵੈਂ। ਸੁਨਿ ਸੁਨਿ ਜਸੁ ਨਿਜ ਘਰ ਤੇ ਧਾਵੈਂ ॥੧੪॥ ਲੈਤਿ ਦਾਨ ਕੋ ਜਸੁ ਉਪਜਾਇ। ਦੇਤਿ ਅਸੀਸਨਿ ਸ਼੍ਰੀ ਗੁਰ ਰਾਇ। ਇਕ ਦਿਨ ਬੈਠੇ ਸਭਾ ਮਝਾਰੀ। ਜਾਤੀ ਮਲਕ ਬਿੱਪ ਗੁਨ ਭਾਰੀ ॥ ੧੫ ॥ ਸਤਿਗੁਰ ਘਰ ਕੋ ਪ੍ਰੋਹਤ ਅਹੈ। ਆਯੁਧਧਾਰੀ ਹ੍ਵੈ ਢਿਗ ਰਹੈ। ਰਣ ਮਹਿੰ ਕੀਨੇ ਪ੍ਰਾਕ੍ਰਮ ਭਾਰੇ। ਸ਼ੱਤ੍ਰੂ ਤੁਰਕ ਅਨੇਕ ਸੰਘਾਰੇ॥ ੧੬॥ਪੂਰਬ ਗੁਰ ਢਿਗ ਸਿੱਖਾ ਨਾਮ। ਸੋ ਭੀ ਲਰੈਂਤ ਰਹਜੈ ਰਣ ਧਾਮ। ਤਿਸ ਪੀਛੈ ਇਹੁ ਭਾ ਸਵਧਾਨ। ਚਢਹਿ ਤੁਰੰਗ ਬੀਰ ਬਲਵਾਨ ॥੧੭॥ ਦਯਾ ਰਾਮ ਉਪਜਜੈ ਇਸ ਨੰਦ।ਦਸਮ ਗੁਰੂ ਢਿਗ ਰਹੈ ਅਨੰਦ। ਰਣ ਕੋ ਕਰਹਿ ਕਥਾ ਤਬਿ ਆਵੈ। ਸ਼ੱਤ੍ਰੂ ਪਹਾਰੀ ਲਰ ਕਰਿ ਘਾਵੈ ॥ ੧੮ ॥ ਜਾਤੀ ਮਲਕ ਜਾਨਿ ਨਿਜ ਅੰਤ।ਗੌਧੋ ਜਹਾਂ ਬੈਠੇ ਭਗਵੰਤ।ਹਾਥ ਜੋਰਿਕਰਿ ਅਪਨਿ ਪ੍ਰਸੰਗ। ਭਨਜੈ ਸਕਲ ਹੀ ਗੁਰ ਕੇ ਸੰਗ ॥ ੧੯ ॥ 'ਕਰਹੁ ਖੁਸ਼ੀ ਮੋ ਪਰ ਇਸ ਕਾਲ। ਪ੍ਰਾਨ ਅੰਤ ਹੁਇ ਚਹਤਿ ਉਤਾਲ। ਪ੍ਰੋਹਤ ਮੈਂ ਹੌਂ ਰਾਵਰ ਕੇਰਾ। ਚਹੌਂ ਦਾਨ 'ਬ੍ਰਹਮ ਗਯਾਨ' ਬਡੇਰਾ ॥ ੨੦ ॥ ਜਿਸ ਤੇ ਬਹੁਰ ਜਨਮ ਨਹਿ ਧਾਰੌਂ। ਕਰਮਫਾਸ ਸਗਰੀ ਨਿਰਵਾਰੌਂ। ਅਸ ਸਰੂਪ ਮੁਹਿ ਦਿਹੁ ਸਮੁਝਾਈ। ਜਿਸ ਹਿਤ ਜੋਗੀ ਕਰਤ ਉਪਾਈ ॥੨੧॥ ਮਨ ਬਿਸਰਾਮ ਪਾਇ ਨਹਿ ਧਾਵੈ। ਨਿਜ ਅਨੰਦ ਕੋ ਬਿਖੈ ਸਮਾਵੈ'। ਇਮ ਸੁਨਿ ਕੈ ਪ੍ਰੋਹਤ ਕੋ ਆਸ਼ੈ। ਸ਼੍ਰੀ ਮੁਖ ਤੇ ਗੁਰ ਬਾਕ ਪ੍ਰਕਾਸ਼ੈਂ ॥੨੨॥ 'ਜਾਤੀ ਮਲਕ ! ਧੰਨ ਤੁਮ ਅਹੋ। ਤਨ ਹੇਤਾ ਕੋ ਤਮਾਗਨ ਚਹੋ। ਦੁਬਿਧਾ ਮਹਿੰ

[1]ਰਣ ਦੀ ਜਿਤ ਦੇ ਡੰਕੇ ਤੇ ਨਿਸ਼ਾਨ ਵਜਾਕੇ। ਨਾਮ 'ਰਣਜੀਤ ਨਗਾਰਾ' ਦਸਮ ਪਾਤਸ਼ਾਹ ਜੀ ਦੇ ਡੰਕੇ ਦਾ ਸੀ। [2](ਉਹ) ਪੰਥ ਜੋ ਮੇਰਾ ਜਗ ਵਿਚ ਚੱਲੇਗਾ ਮੁਣੇਗਾ। *ਪਾ:—ਭਨ।

ਮਨ ਬਿਗਰਨੇ ਸਦਾ। ਇਕਤਾ ਮਹਿੰ ਪ੍ਰਾਪਤਿ ਨਹਿੰ ਕਦਾ ॥ ੨੩ ॥ ਨਿਜ ਸਰੂਪ 'ਤਨ ਕੋ' ਨਹਿੰ ਜਾਨਿ।ਜਨਮਤਿ ਅਰੁ ਇਹ ਬਿਨਸਨ ਵਾਨ। ਬਾਲਕ ਤਰੁਨ ਬ੍ਰਿੱਧ ਹੁਇ ਜਾਇ। ਅਹੈ ਪ੍ਰਣਾਮੀ[1] ਏਵ ਉਪਾਇ[2] ॥੨੪॥ ਤਵ ਸਰੂਪ ਮਹਿੰ ਇਹੁ ਸਭਿ ਨਾਂਹਿ। ਸਦਾ ਏਕ ਰਸ ਜਾਨਹੁ ਤਾਂਹਿ। ਤਨ ਤੇ ਸੂਖਮ ਅਹੈਂ ਰਿਖੀਕੀ[3]। ਤਿਨ ਕੀ ਗਤਿ ਜਾਨਹੁ ਬਿਧਿ ਨੀਕੀ ॥ ੨੫ ॥ ਇਹ ਭੀ ਨਹਿੰ ਸਰੂਪ ਨਿਜ ਜਾਨਹੁ। ਇਕ ਤੇ ਪ੍ਰਿਥਕ ਪ੍ਰਿਥਕ ਇਨ ਮਾਨਹੁ। ਸਭਿ ਕੋ ਇਕ ਸੁਭਾਵ ਨਹਿੰ ਅਹੈ। ਦੇਖਹਿੰ, ਸੁਨਹਿੰ, ਗੰਧ, ਰਸ ਲਹੈਂ ॥ ੨੬ ॥ ਤਵ ਸਰੂਪ ਮਹਿੰ ਇਹੁ ਕੁਛ ਨਾਂਹੀ। ਇਨ ਤੇ ਪਰੈ ਲਖਹੁ ਉਰ ਮਾਂਹੀ। ਜੋ ਸੰਕਲਪ ਵਿਕਲਪ ਉਠਾਵੈ। ਦੌਰਤਿ ਜਾਤਿ ਤੁਰਤ ਹਟਿ ਆਵੈ ॥੨੭॥ ਇਹੁ ਰਿਖੀਕ ਤੇ ਸੂਖਮ ਮਨ ਹੈ। ਸ਼ੁੱਧ ਅਸ਼ੁੱਧ ਹੋਤਿ, ਬੁਧਿ ਭਨਿ ਹੈਂ[4]। ਮਨ ਤੇ ਥੂਲ ਪ੍ਰਾਨ ਜੇ ਅਹੈਂ। ਸੋ ਭੀ ਆਵਨ ਜਾਨੇ ਲਹੈਂ ॥੨੮॥ ਖਟ ਬਿਕਾਰ ਇਹ ਤੀਨਹੁੰ ਮਾਨੀ[5]। 'ਜਨਮ ਮਰਨ' ਤਨ ਮਹਿੰ ਹੁਇਂ ਜਾਨੀ[6]। 'ਛੁਧਾ, ਪਿਪਾਸਾ' ਪ੍ਰਾਣ ਧਰੈਂਤੇ।'ਹਰਖ, ਸ਼ੋਕ' ਮਨ ਕੋ ਲਖਿਯੈਂਤੇ ॥ ੨੯ ॥ ਇਨ ਤੇ ਭੀ ਸੂਖਮ ਤਵ ਰੂਪ। ਖਸ਼ਟ ਬਿਕਾਰਨਿ ਪ੍ਰਿਥਕ ਅਨੂਪ[7]। ਸਦਾ ਅਚਲ ਨਹਿੰ ਆਵਤਿ ਜਾਇ। ਮਨ ਆਦਿਕ ਪ੍ਰੇਰਕ ਸਮੁਦਾਇ ॥ ੩੦ ॥ ਮਨ ਕੀ ਗਤਾਗਤੀ ਜੋ ਲਖੈ। ਸਭਿ ਤੇ ਨਯਾਰੇ ਸਭਿ ਕੋ ਬਿਖੈ। ਜਾਨਨੀਯ ਜੋ ਬੁਧਿ ਤੇ ਅਹੈ।ਬਿਸ਼ੈ ਰਿਖੀਕਾਨ ਕੋ ਨਹਿੰ ਲਹੈ ॥ ੩੧॥ ਸਭਿ ਤੇ ਨਿਕਟਿ ਸਭਿਨਿ ਤੇ ਦੂਰ। ਸਚਿਦਾਨੰਦ ਰਹਜੋ ਭਰਪੂਰ। ਜਿਸ ਅਲੇਖ ਕੋ ਲਹਿ ਸਮੁਦਾਇ। ਜੜ੍ਹ ਸਭਿ ਜੋ ਚੇਤਨ ਹੁਇ ਜਾਇ ॥੩੨॥ ਸੋ ਸਰੂਪ ਤੂੰ ਅਪਨੋ ਜਾਨਿ।ਨਿਰਬਿਕਾਰ ਅਬਿਨਾਸ਼ੀ ਮਾਨ। ਆਤਮ ਸੋਂ ਸਬੰਧ ਬੁਧਿ ਪਾਇ। ਨਹੀਂ ਵਾਸਤਵ, ਕਲਪਤ ਗਾਇ[8] ॥ ੩੩ ॥ ਬੁਧਿ ਸੋਂ ਮਨ ਸਬੰਧ ਹੁਇ ਜਾਵੈ[9]। ਮਨ ਸੋਂ ਇੰਦ੍ਰੀ ਤਿਮ ਹੀ ਪਾਵੈ।ਇੰਦ੍ਰੀ ਸੰਗ ਪਦਾਰਥ ਹੋਇ[10]। ਜਾਨਨੋ ਪਰੈ ਜਗਤ ਹੈ ਜੋਇ

---

[1]ਘਟਣ ਵਧਣ ਵਾਲਾ। ਬਦਲਣ ਵਾਲਾਂ [ਸੰਸ:, ਪਰਿਣਾਮ]। [2]ਇਉਂ ਉਤਪਤੀ (ਤੇ ਵਿਨਾਸ਼) ਵਾਲਾ ਹੈ। [3]ਇੰਦ੍ਰੀਆਂ। [4]ਕਦੇ ਮੈਲਾ ਤੇ ਕਦੇ ਸਾਫ ਹੁੰਦਾ (ਹਾਲਤਾਂ ਬਦਲਦਾ) ਰਹਿੰਦਾ ਹੈ, ਕਹਿੰਦੇ ਹਨ ਬੁਧੀਵਾਨ। [5]ਇਨ੍ਹਾਂ, ਭਾਵ ਸਰੀਰ, ਪ੍ਰਾਣ ਤੇ ਮਨ ਵਿਚ ਛੇ ਵਿਕਾਰ ਮੰਨੇ ਹਨ। [6]ਜਾਣੇ। [7]ਛੇ ਵਿਕਾਰਾਂ (ਜਨਮ ਮਰਨ, ਛੁਧਾ ਪਿਪਾਸਾ, ਹਰਖ ਸ਼ੋਕ) ਤੋਂ ਵੱਖਰਾ ਅਨੂਪਮ ਹੈ। [8]ਆਤਮਾ ਨਾਲ ਬੁੱਧੀ ਦਾ ਸੰਬੰਧ ਹੋ ਜਾਂਦਾ ਹੈ, (ਉਹ ਸੰਬੰਧ) ਵਾਸਤਵ ਨਹੀਂ ਕਲਪਤ ਹੈ। [9]ਬੁਧੀ ਨਾਲ ਮਨ ਦਾ ਸੰਬੰਧ ਹੋ ਜਾਂਦਾ ਹੈ। [10]ਇੰਦ੍ਰੀਆਂ ਦਾ ਸੰਗ ਪਦਾਰਥਾਂ ਨਾਲ ਹੋ ਜਾਂਦਾ ਹੈ।

॥੨੪॥ ਇੰਦ੍ਰੀ ਤੇ ਮਨ ਲੇਹੁ ਹਟਾਇ। ਉਰ ਅੰਤਰ ਹੀ ਰਾਖ ਟਿਕਾਇ*। ਮਿਟਹਿ ਜਗਤ, ਆਤਮ ਸੋਂ ਮਿਲੈ। ਥਿਰਤਾ ਲਹੈ ਬਹੁਰ ਨਹਿੰ ਚਲੈ' ॥ ੨੫॥ਇਮ ਸ਼੍ਰੀ ਹਰਿਗੋਬਿੰਦ ਬਖਾਨਾ॥ਦਿਜ ਉਰ ਅੰਤਰ ਕੀਨਸਿ ਧਯਾਨਾ। ਗੁਰੁ ਕ੍ਰਿਪਾ ਤੇ ਖੁਲ੍ਹੇ ਕਪਾਟ। ਰਾਗ ਦ੍ਵੈਸ਼ ਕੋ ਨਾਸਜੋ ਠਾਟ† ॥ ੨੬॥ ਦੁਬਿਧਾ ਕੀ ਸਾਂਕਰ[1] ਛੁਟਿ ਗਈ॥ਬ੍ਰਿਤੀ,ਸਰੂਪ ਬਿਖੈ ਥਿਰ ਭਈ॥ਅਪਨਿ ਰਿਦੈ ਮਹਿੰ ਅਚਰਜ ਜਾਨਾ। ਪ੍ਰਾਪਤਿ ਰਸ ਭਾ ਅਨੰਦ ਮਹਾਨਾ ॥ ੨੭॥ ਨੈਨ ਮੂੰਦ ਕਰਿ ਕੋਤਿਕ ਕਾਲ। ਲਖਜੋ ਰਿਦੈ ਮਹਿੰ ਅਦਭੁਤ ਖਯਾਲ। ਬਹੁਰ ਗੁਰੂ ਬੈਠੇ ਢਿਗ ਹੇਰੇ। ਬੰਦਨ ਕਰਿ ਗੁਨ ਜਾਨਿ ਬਡੇਰੇ ॥ ੨੮॥ ਮਹਿਮਾ ਕਹੀ 'ਨ ਤੁਮ ਸਮ ਆਨ। ਕੋ ਉਪਮਾ ਮੈਂ ਕਰੌਂ ਬਖਾਨ। ਅਪਨੋ ਜਾਨਿ ਗਯਾਨ ਮੁਝ ਦੀਨਿ। ਜਿਸ ਕੋ ਜੋਗੀ ਸਕਹਿੰ ਨ ਚੀਨ' ॥ ੨੯॥

ਇਤਿ ਸ਼੍ਰੀ ਚਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮਰਾਸੇ 'ਜਾਤੀ ਮਲਕ' ਪ੍ਰਸੰਗ ਕਥਨੰ ਨਾਮ ਦੇਯ ਉਨ ਪੰਚਾਸਤੀ ਅੰਸੁ ॥ ੪੯ ॥

੫੦. [ਜਾਤੀ ਮਲਕ ਪ੍ਰਲੋਕ ਗਮਨ। ਸੰਗਤ ਆਓਣੀ]।

ਦੋਹਰਾ ॥ ਇਸ ਬਿਧਿ ਪ੍ਰਾਪਤਿ ਗਯਾਨ ਕੋ ਅੰਤ ਸਮਾਂ ਢਿਗ ਚੀਨਿ।ਗਮਨਜੋ ਸ਼੍ਰੀ ਗੁਰ ਕੇ ਨਿਕਟਿ ਦਯਾਰਾਮ ਮੰਗ ਲੀਨਿ ॥ ੧ ॥ ਚੌਪਈ ॥ 'ਸ਼੍ਰੀ ਪ੍ਰਭੂ ! ਮੈਂ ਅਬਿ ਭਜੌਂ ਸਰੀਰ। ਦਯਾਰਾਮ ਸੁਤ ਤੁਮਰੇ ਭੀਰ। ਗਹਿ ਭੁਜ ਕੋ ਰਾਖਹੁ ਨਿਜ ਪਾਸ। ਅਲਪ ਬੈਸ ਇਸ ਕੀ, ਸੁਖਰਾਸ ! ॥ ੨ ॥ ਇਕ ਅਲੇਖ ਰਾਵਰ ਕੇ ਅਹੈਨਹੀਂ ਅਪਰ ਕੋ ਜਾਚਨ ਲਹੈ[2]।ਸਤਿਗੁਰ ਕਹਜੋ 'ਹੋਹਿ ਬਡਭਾਗਾ। ਰਹੈ ਸਦਾ ਗੁਰ ਘਰ ਸੰਗ ਲਾਗਾ ॥ ੩ ॥ ਦਸਮ ਗੁਰੂ

---

[1]ਮਿਲੀ। [2]ਦੇਰ ਦੀ ਜਾਚਨਾ ਨਾ ਰੱਖੇ।

*ਇਸ ਇਸ਼ਾਰੇ ਨੂੰ ਵਾਚਕ ਗਯਾਨੀ ਭੁੱਲਕੇ ਮਨ ਮੰਡਲ ਵਿਚ ਦੇਠੇ ਇੰਦ੍ਰੇ ਅਧੀਨ ਹੋਏ ਗਯਾਨ ਦੇ ਦਾਵੇ ਕਰਦੇ ਰਹਿੰਦੇ ਹਨ। ਇੰਦ੍ਰਿਆਂ ਤੋਂ ਮਨ ਨੂੰ ਖਿੱਚ ਲੈਣਾ ਤੇ ਅੰਦਰ ਟਿਕਾ ਲੈਣਾ ਤੇ ਹਿੱਲਣ ਨਾ ਦੇਣਾ, ਇਹ ਨਾਮ ਜਪੇ ਬਿਨਾਂ ਅਰ ਮੁੱਦਤਾਂ ਅਭ੍ਯਾਸ ਵਿਚ ਲਗੇ ਬਿਨਾਂ ਹੋ ਨਹੀਂ ਸਕਦਾ। ਇਹ ਘਾਲ ਹੈ ਤੇ ਜਿਨ੍ਹਾਂ ਦੇ ਇਵੇ ਨੇੜੇ ਪ੍ਰਾਪਤ ਆਓਂਦੇ ਹਨ ਓਹ ਮੁੱਦਤਾਂ ਤੋਂ ਨਾਮ ਦੇ ਅਭ੍ਯਾਸੀ ਸਨ।

†ਥਿਰ ਦਾ ਦੂਸਰਾ ਭੇਤ ਇਹ ਹੈ ਕਿ ਮਿਹਰ (ਯਾ ਪ੍ਰਸਾਦਿ) ਕੋਈ ਵਸਤੂ ਹੈ, ਜਿਸ ਨਾਲ ਨਿਰੀ ਅਕਲ ਨਹੀਂ ਸਾਨ ਚੜ੍ਹੀ, ਪਰ 'ਖੁਲ੍ਹੇ ਕਪਾਟ' ਪਰਦੇ ਖੁਲ੍ਹ ਗਏ ਤੇ ਰਾਗ ਦ੍ਵੈਖ ਜੋ ਮਨ ਨੂੰ ਇੰਦ੍ਰਿਆਂ ਨਾਲ ਸੰਬੰਧ ਕਰਦੇ ਰਹਿੰਦੇ ਹਨ, ਓਹ ਨਾਸ਼ ਹੋਏ। ਹਉਮੈਂ ਨੂੰ ਜਿਥਦੋਂ ਮੁਖ ਮਿਲਦਾ ਹੈ, ਉਧਰ ਨੂੰ ਉਲਰਦੀ ਹੈ, ਜਿਧਰੋਂ ਦੁਖ ਮਿਲੇ ਉਧਰੋਂ ਨਫਰਤ ਕਰਦੀ ਹੈ, ਇਹ ਕਥਨ ਮਾਤ੍ਰ ਨਾਲ ਨਹੀਂ ਹਟਦੀ ਪਰੰਤੂ ਦ੍ਰਿੜ ਨਾਮ ਅਭ੍ਯਾਸ ਤੇ ਈਸ਼ੁਰ ਪ੍ਰਸਾਦਿ ਨਾਲ।

ਹੋਵੈਂ ਜਿਸ ਕਾਲਾ। ਦੇਗ਼ ਤੇਗ਼ ਕੇ ਧਨੀ ਬਿਸਾਲਾ। ਮਚਹਿ ਘੋਰ ਸੈਘਰ ਭੁਟ ਲਰੈਂ। ਤਬਿ ਇਹ ਸ਼ਸਤ੍ਰ ਜੁਧ ਮਹਿੰ ਕਰੇ ॥੪॥ ਤਿਨਕੇ ਸੰਗ ਸਦਾ ਸੁਖ ਪਾਵੈ। ਜਸ ਬਿਦਤਹਿ ਜਗ ਮਹਿੰ ਨਰ ਗਾਵੈਂ।ਜਾਤੀ ਮਲਕ ਸੁਨਤਿ ਹਰਖਾਯੋ। ਕਰਿ ਬੰਦਨ ਕੋ ਸਦਨ ਸਿਧਾਯੋ ॥੫॥ ਕਰਿ ਸ਼ਨਾਨ ਪਾਵਨ ਹੁਇ ਗਯੋ। ਕੁਸ਼ ਪਰ ਪੌਢਿ ਪ੍ਰਾਨ ਤਜਿ ਦਯੋ। ਸੁਨਿ ਸਤਿਗੁਰ ਬਹੁ ਮਨੁਜ ਪਠਾਏ। ਦਾਹਨ ਕੋ ਚੰਦਨ ਸਮੁਦਾਏ ॥ ੬ ॥ ਜਵ, ਤਿਲ, ਘ੍ਰਿਤ ਆਦਿਕ ਸਭਿ ਲਯਾਇ। ਰਚੀ ਚਿਤਾ ਪਿਖਿ ਪਾਵਨ ਥਾਇੰ। ਦਯਾ ਰਾਮ ਸਭਿ ਕੀਨਿ ਬਿਧਾਨ। ਕਰਜੋ ਭਸਮ ਤਨ ਪਿਤਾ ਸੁ ਠਾਨਿ[1]॥੭॥ਗੁਰਪੁਰਿ ਕੋ ਪਹੁੰਚਜੋ ਸੁਖ ਪਾਇ। ਗੁਰ ਕੀ ਮਹਿਮਾ ਅਲਖ ਲਖਾਇ। ਜਥਾ ਜੋਗ ਜੋ ਕ੍ਰਿਯਾ ਪਿਛਾਰੀ। ਕ੍ਰਮਕ੍ਰਮ ਤੇ ਤਿਸ ਨੰਦ ਸੁਧਾਰੀ ॥ ੮ ॥ ਦਿਨ ਤ੍ਰੈਦਸ ਜਬਿ ਹੀ ਬਿਤਿ ਗਏ।ਭੋਜਨ ਦਿਜਨਿ ਬ੍ਰਿੰਦ ਕੋ ਦਏ। ਜਾਤੀ ਮਲਕ ਹੇਤੁ ਵਸ੍ਤ੍ਰ ਆਨ। ਸੇਜਾਦਿਕ ਦੀਨੀ ਕਰਿ ਦਾਨ[2] ॥ ੯ ॥ ਤਬਿ ਸਤਿਗੁਰ ਭੇਜੀ ਦਸਤਾਰ। ਪਠਜੋ ਦੁਸ਼ਾਲਾ ਮੋਲ ਉਦਾਰ। ਅਧਿਕ ਦਰਬ ਤਿਹ ਸੰਗ ਪਠਾਯੋ। ਦਯਾ ਰਾਮ ਕੋ ਬਹੁ ਹਰਿਖਾਯੋ ॥੧੦॥ ਸ਼ੋਕ ਦੂਰ ਕਰਿ ਆਵਨ ਲਾਗਜੋ। ਸਤਿਗੁਰ ਨਿਕਟਿ ਰਹੈ ਰਸੁ ਪਾਗਜੋ। ਪੁਨ ਕੇਤਿਕ ਦਿਨ ਭਏ ਬਿਤੀਤ। ਨਿਜ ਤਨ ਭਜਨ ਬਿਚਾਰਤਿ ਚੀਤ॥੧੧॥–ਗੁਰਤਾ ਗਾਦੀ ਸ਼੍ਰੀ ਹਰਿਰਾਇ–।ਚਹੈਂ–ਕਿਤਿਕ ਦਿਨ ਆਗੇ ਪਾਇ। ਜਿਸਤੇ ਕੋ ਨਹਿੰ ਕਰਹਿ ਬਿਖੇਰਾ–। ਅਲਪ ਬੈਸ ਪੌਤ੍ਰਾ ਨਿਜ ਹੇਰਾ ।੧੨।–ਇਕ ਤੇ ਧੀਰਮਲ ਬਡ ਖੋਟਾ। ਨਹਿੰ ਤ੍ਰਿਸਕਾਰਹਿ ਲਖਿ ਕਰਿ ਛੋਟਾ।ਜਿਮ ਦਾਤੂ ਸੁਤ ਲਿਯ ਪਖ ਧਾਰੇ। ਤਥਾ ਮਸੰਦ ਨ ਲੋਹਿ ਬਿਗਾਰੇ ॥ ੧੩ ॥ ਸਿਖ ਸੰਗਤਿ ਸਭਿ ਦੇਸ਼ ਬੁਲਾਇ।ਸਭਿਹਿਨਿ ਮੈਂ ਬਿਠਾਇ ਹਰਿਰਾਇ। ਗੁਰਤਾ ਗਾਦੀ ਦੇਨੀ ਕਰੈਂ –। ਇਮ ਬਿਚਾਰ ਸ਼੍ਰੀ ਸਤਿਗੁਰ ਧਰੈਂ ॥ ੧੪ ॥ ਦਿਯੋ ਹੁਕਮ ਜੋ ਨਿਕਟਿ

---

[1]ਪਿਤਾ ਦਾ ਤਨ ਦਾਹ ਕੀਤਾ, ਓਹਨੇ ਥਾਂ। [ਸੁ+ਠਾਨ=ਥਾਉਂ]। [2](ਦਯਾ ਰਾਮ ਨੇ) ਦਾਨ ਦਿੱਤੀਆਂ। ਪਰੰਤੂ ਇਹ ਲਿਖ ਹੈ ਚੁਕੇ ਹਾਂ, ਆਸ ਨਹੀਂ ਹੋਂਦੀ ਕਿ ਜਾਤੀ ਮਲਕ ਦ੍ਰੋਹ ਗਯਾਨੀ ਦੀ ਪੋਤ੍ਰ ਕ੍ਰਿਯਾ ਕੀਤੀ ਗਈ ਹੋਵੇ। ਅੰਕ ੮ ਵਿਚ ਕਵੀ ਜੀ ਉਸ ਨੂੰ 'ਗੁਰ ਪੁਰਿ ਕੋ ਪਹੁੰਚਜੋ ਸੁਖ ਪਾਇ' ਦੱਸ ਰਹੇ ਹਨ, ਮਦਗਤੀ ਨੂੰ ਤਾਂ ਲੱਪੜ ਗਿਆ, ਤੁਣ ਪੋਤ੍ਰ ਕ੍ਰਿਆ ਕਰਨ ਦੇ ਅਰਥ ਇਹ ਹਨ ਕਿ ਗੁਰਪੁਰ ਤੋਂ ਮੁੜ ਪੋਤ੍ਰ ਮੰਡਲ ਵਿਚ ਲਿਆ ਕੇ ਕ੍ਰਿਯਾ ਨਾਲ ਵੇਲ ਸਦਗਤ' ਨੂੰ ਟੋਰਨਾ। ਐਸਾ ਕਰਨਾ ਅਵੇਗਜਾ ਹੈ, ਪਿਆਰ ਨਹੀਂ।

ਲਿਖਾਰੀ।"ਹੈਂ ਮਸੰਦ ਗਨ ਦੇਸ਼ ਮਝਾਰੀ।ਲਿਖਹੁ ਹੁਕਮ ਨਾਮੇ–ਸਭਿ ਆਵੈਂ। ਸੰਗ ਸੰਗਤਾਂ ਅਪਨੇ ਲਯਾਵੈਂ–'॥ ੧੫ ॥ ਸੁਨਿ ਆਗਯਾ ਰਹੁ ਦੇਸ਼ ਬਿਦੇਸ਼। ਲਿਖਿ ਲਿਖ ਭੇਜੇ ਚਾਰ[1] ਅਸ਼ੇਸ਼। ਹੁਤੇ ਦੂਰ ਸੇ ਪ੍ਰਥਮ ਬੁਲਾਏ। ਧਨੀ ਮਸੰਦ ਬਿਲੰਦ ਸਬਾਏ ॥ ੧੬ ॥ ਜਾਇ ਹੁਕਮਨਾਮੇ ਜਥਿ ਦਏ। ਪਠਿ ਮਸੰਦ ਸਭਿ ਤਯਾਰੀ ਕਏ। ਲੈ ਕਰਿ ਸੰਗ ਸੰਗਤਾਂ ਬ੍ਰਿੰਦ। ਅਰ ਲੈ ਗਰ ਕੀ ਕਾਰ ਬਿਲੰਦ ॥੧੭॥ ਕ੍ਰਮ ਕਰਿ ਪੰਥ ਉਲੰਘਤਿ ਆਏ। ਕੀਰਤ ਪਰਿ ਗੁਰ ਜਹਾਂ ਸੁਹਾਏ। ਬ੍ਰਿੰਦ ਅਕੋਰਨਿ ਅਰਪੈਂ ਆਗੇ। ਨੰਮ੍ਰੀ ਹੋਇ ਚਰਨ ਗੁਰ ਲਾਗੇ ॥੧੮॥ ਬਲਖ ਬੁਖਾਰਾ ਆਦਿਕ ਪੁਰਿ ਗਨ। ਪਸ਼ਚਮ ਦਿਸ਼ਿ ਤੇ ਪਹੁੰਚੇ ਨਰ ਗਨ। ਸੰਗ ਮਸੰਦ ਲਏ ਮੁਲਤਾਨੀ। ਸਿਖ ਗਨ ਅਨਿਕ ਉਪਾਇਨ ਆਨੀ ॥੧੯॥ ਦੱਖਣ ਦਿਸ਼ਿ ਤੇ ਆਦਿ ਉਜੈਨ।ਚਲਿ ਪਹੁੰਚੇ ਗੁਰ ਦਰਸ਼ਨ ਲੈਨ। ਅੰਗ[2] ਬੰਗ[3] ਆਦਿਕ ਜੇ ਦੇਸ਼। ਕੌਨ ਗਨਹਿ ਪਹੁੰਚੇ ਸੁ ਅਸ਼ੇਸ਼ ॥੨੦॥ਵਸਤੁ ਅਨੂਠੀ[4] ਮੋਲ ਬਡੇਰੀ। ਦੁਰਲਭ ਲੈ ਆਏ ਤਿਸ ਬੇਰੀ। ਅਨਿਕ ਪ੍ਰਕਾਰਨ ਬਸਤ੍ਰ ਅਜਾਇਬ। ਅਰਪਹਿੰ ਦਰਸ ਕਰਹਿੰ ਗੁਰ ਸਾਹਿਬ ॥ ੨੧ ॥ ਤਿਮ ਪੂਰਬ ਕੇ ਚਲਿ ਕਰਿ ਆਏ। ਢਾਕਾ ਆਦਿ ਦੇਸ਼ ਸਮੁਦਾਏ। ਪੁਰਿ ਪਟਣੇ ਆਦਿਕ ਸਿਖ ਜੋਈ।ਲਏ ਉਪਾਇਨ ਪਹੁੰਚੇ ਤੋਈ ॥ ੨੨ ॥ ਤਿਮ ਪਰਬਤ ਬਾਸੀ ਚਲਿ ਆਏ। ਸਤਿਗੁਰ ਹਰਿ ਗੁਬਿੰਦ ਦਰਸਾਏ। ਕੀਰਤਿ ਪਰਿ ਕੇ ਚਹੁੰ ਦਿਸ਼ ਡੇਰੇ। ਆਨਿ ਸੰਗਤਾਂ ਕੀਨਿ ਘਨੇਰੇ ॥੨੩॥ ਬੋਦੀ,ਤ੍ਰੋਹਣ, ਭੱਲੇ ਜੋਈ। ਅਨੁਸਾਰੀ ਗੁਰ ਪਹੁੰਚੇ ਤੋਈ। ਜੰਗਲ[5] ਦੇਸ਼ ਸੰਗਤਾਂ ਸੰਗ। ਭਗਤੁ ਗਯੋ ਰਿਦੈ ਗੁਰ ਰੰਗ ॥੨੪॥ ਤਿਮ ਭਾਈ ਬਹਿਲੋ ਚਲਿ ਆਯੋ। ਸੰਗ ਅਨੇਕ ਗੁਰੂ ਸਿਖ ਲਯਾਯੋ। ਇੱਤ੍ਰਾਦਿਕ ਜੇ ਗਯਾਨੀ ਭਏ। ਗੁਰ ਤੇ ਮੰਜੀ-ਪਦ ਕੋ ਲਏ॥੨੫॥ਸੋ ਸਭਿ ਆਏ ਗੁਰ ਕੇ ਦ੍ਵਾਰੇ। ਭਈ ਭੀਰ ਬਹੁ ਪੁਰਿ ਪਰਵਾਰੇ[6]। ਦਰਸ਼ਨ ਕਰਹਿੰ ਅਕੋਰ ਚਢਾਵੈਂ। ਮਨ ਬਾਂਛਤਿ ਸਿਖ ਸੰਗਤਿ ਪਾਵੈਂ ॥ ੨੬ ॥ ਮੱਦ੍ਰ ਦੇਸ਼ ਲਵਪੁਰਿ ਤੇ ਆਵਹਿ।ਸਿਖ ਆਏ ਦੇਖੇ ਅਹਿਲਾਦਾ ਪ੍ਰਥਮ ਗੁਰਨਿ ਤੇ ਮੰਜੀ ਲਹੇ। ਪੰਚਹੁੰ ਤੇ', ਜੀਵਤਿ ਜੇ ਰਹੇ ॥ ੨੭ ॥ ਸੋ ਸਭਿ ਆਏ ਚਿਤਵਤਿ ਐਸੇ।–ਗੁਰੁ ਨੈ ਕਰੇ ਏਕਠੇ ਕੈਸੇ?–। ਕਿਨਹੂੰ ਕਯੋਂਹੂੰ ਨ ਜਾਨੀ ਬਾਤ।

[1]ਦੂਤ। [2]ਭਾਗਲ ਪੁਰ ਦੇ ਆਸ ਪਾਸ ਦਾ ਦੇਸ਼। ਵੇਦਜਨਾਥ ਤੋਂ ਉੜੀਸਾ ਤਕ। [3]ਬੰਗਾਲਾ। [4]ਅਨੋਖੀ। [5]ਮਾਲਵਾ। [6]ਆਲੇ ਦੁਆਲੇ। [7]ਪੰਜਾਂ ਗੁਰੂ ਸਾਹਿਬਾਂ ਤੋਂ। [8]ਕਿਸੇ ਨੇ ਕਿਸੇ ਤਰ੍ਹਾਂ ਬੀ।

ਸੁਨਿ ਸੁਨਿ ਹੁਕਮ ਪਹੁੰਚਿ ਅਵਦਾਤ॥੨੮॥ਦੇਸ਼ ਦੁਆਬਾ ਪੁ ਨਹਿੰ ਪੁਆਧ[1]। ਪੁਰਿ ਗ੍ਰਾਮਨਿ ਤੇ ਸੁਨਿ ਸਿਖ ਸਾਧ। ਆਨ ਪਹੁੰਚੇ ਸਤਿਗੁਰ ਪੁਰਿ ਮੈਂ। ਪੁਰਵਹਿੰ ਕਰਹਿੰ ਕਾਮਨਾ ਉਰ ਮੈਂ ॥ ੨੯ ॥ ਪੁਨ ਸਤਿਗੁਰ ਦਾਸੀ ਸਮੁਝਾਈ। ਪਠੀ[2] ਨ੍ਰਖਾ ਵਿਗ ਸਗਲ ਸੁਨਾਈ।'ਧੀਰਮੱਲ ਨਿਜ ਸੁਤ ਕੋ ਆਨਹੁ। ਮਿਲਹਿ ਸਭਿਨਿ ਸੋਂ ਹੁਕਮ ਬਖਾਨਹੁ[3] ॥ ੩੦ ॥ ਸੁਨਿ ਗਮਨੀ ਤਬਿ ਪੁਰਿ ਕਰਤਾਰ। ਸੁਤ ਸੋਂ, ਜਾਇ ਮਿਲੀ ਹਿਤ ਧਾਰਿ। ਧੀਰਮੱਲ ਕੋ ਬਹੁ ਸਮੁਝਾਯੋ।'ਅਬਿ ਗਮਨਹੁ ਤੁਝ ਗੁਰੂ ਬੁਲਾਯੋ॥੩੧॥ ਸ਼੍ਰੀ ਹਰਿ ਰਾਇ ਅਨੁਜ ਹੈ ਤੇਰੋ। ਤਿਸ ਪਰ ਗੁਰ ਕੋ ਦੁਖ ਬਹੁਤੇਰੋ। ਲਖੀ ਜਾਇ ਅਤੁ ਬਿਦਤੀਬਾਤ। ਤਿਸ ਕੋ ਗੁਰਤਾ ਦੇਂ ਅਵਦਾਤ॥੩੨॥ਤੂੰ ਜੋ ਨਿਕਟਿ ਰਹੈਂ ਅਨੁਸਾਰੀ। ਜੋਸ਼ਟ ਭ੍ਰਾਤ ਮਹਾਂ ਮਤਿ ਧਾਰੀ। ਉਚਿਤ ਅਹੈਂ ਗਾਦੀ ਪਰ ਬੈਠਨਿ।ਸਿਖ ਸੰਗਤਿ ਸਭਿ ਕੀਨਿ ਇਕੈਠਨਿ॥੩੩॥ਿ ਥਕ ਰਹਨਿ ਤੁਝ ਕਸੋਂ ਬਨਿ ਆਵੈ। ਗੁਰ ਤੇ ਗੁਰਤਾ ਕਸੋਂ ਨਹਿੰ ਪਾਵੈਂ ?'। ਇੱਤ੍ਯਾਦਿਕ ਸਮੁਝਾਇ ਘਨੇਰਾ। ਧੀਰਮੱਲ ਸੁਨਿ ਕਰਿ ਤਿਸ ਬੇਰਾ ॥ ੩੪ ॥ 'ਮੋ ਢਿਗ ਅਹੈ ਗ੍ਰੰਥ ਬਡਿਆਈ। ਤਿਸੀ ਜ਼ੋਰ ਲਸੋਂ ਗੁਰਤਾ ਪਾਈ। ਅਹੈ ਬਡਿਨ ਕੀ ਬਡੀ ਨਿਸ਼ਾਨੀ। ਸਿਖ ਸੰਗਤਿ ਅਸ ਕੋ ਨਹਿੰ ਮਾਨੀ[4] ॥ ੩੫॥ ਰਹਯੋ ਪ੍ਰਥਮ ਹੀ ਪ੍ਰਿਥਕ ਇਸੀ ਤੇ[5]ਲੇ ਨ ਸਕੈ ਕੋ ਗ੍ਰੰਥ ਜਿਸੀ ਤੇ। ਤੁਰਕੇਸ਼ੁਰ ਸੋਂ ਮਮ ਬਨਿਆਈ। ਪੁਰਿ ਰਾਖੋਂ ਅਸਵਾਰ ਚਢਾਈ[6] ॥ ੩੬ ॥ ਦੇਉਂ ਨੌਕਰੀ ਇਗਰੈ ਨਾਂਹੀ[7]। ਸੁਖ ਸੋਂ ਬਸੋਂ ਸਦਾ ਪੁਰਿ ਮਾਂਹੀ[8]। ਇਮ ਸੁਨਿ ਪੁਨ ਨੇਤੀ ਸਮੁਝਾਯੋ। 'ਤੂੰ ਬੁਧਿਵਾਨ ਕਰਹਿੰ ਮਨ ਭਾਯੋ ॥ ੩੭ ॥ ਤਉ ਬਿਚਾਰ ਹੋਰਿ ਮਨ ਮਾਂਹੀ। ਬਿਗਰਹਿ ਕਹਾਂ ਗਏ ਗੁਰ ਪਾਹੀ। ਗ੍ਰੰਥ ਨ ਛੀਨਹਿੰ ਭ੍ਰਾਸ ਜਿ ਧਰਿਹੋ। ਨਹਿੰ ਨਿਜ ਸੰਗ ਲਿਜਾਵਨ ਕਰਿਹੋ ॥ ੩੮ ॥ ਜੋ ਗੁਰ ਕ੍ਰਿਪਾ ਤੋਹਿ ਪਰ ਧਾਰਹਿੰ। ਗੁਰਤਾ ਗਾਦੀ ਪਰ ਹ੍ਵੈ ਠਾਰਹਿੰ।ਬਨਹਿ ਬਾਤ ਤੋ ਸਭਿ ਬਿਧਿ ਤੇਰੀ। ਜਿਤ ਕਿਤ ਪ੍ਰਜਾ ਹੋਇ ਘਨੇਰੀ ॥ ੩੯ ॥ ਜੋ ਤੁਵ ਅਨੁਜ ਪਾਇ ਬਡਿਆਈ।ਤਉ ਭਲੀ ਜਾਨਹੁ ਮਨ ਭਾਈ[9]।ਤੋਹਿ ਚਹੈ ਜੋ ਗੁਰਤਾ ਪਾਵਹਿੰ। ਰਿਸਹਿੰ ਗੁਰੂ ਤੋਂ ਦੁਹਿ ਨ ਬਿਠਾਵਹਿੰ[10] ॥ ੪੦ ॥

---

[1]ਖਰੜ, ਸਮਰਾਲਾ, ਸ਼ਿਰਦਿ ਆਦਿ ਦਾ ਇਲਾਕਾ। (ਅ) ਪਰਬਤਾਂ ਦੀ ਤਰਾਈ ਦਾ ਦੇਸ਼। [2]ਟੋਜੀ। [3]ਨੇ ਨਹੀਂ ਮੰਨੇਗਾ। [4]ਇਸ ਫਾਸ। [5]ਪੂਰ ਵਿਚ (ਬਾਦਸ਼ਾਹੀ ਘੰਡ ਚੜ੍ਹੇ) ਅਸਵਾਰ ਦੇਖਾਂਗਾ। [6]ਤਨਖਾਹ ਦਿਆਂਗਾ ਨੇ ਅਸਵਾਰ ਵਿਗਾੜਨ ਨਾਂ। (ਅ) ਮਾਹ ਨਾਲ ਨਾ ਵਿਗਾੜੇ। [7]ਤਾਂ ਬੀ ਭਲੀ ਤੇ ਮਨ ਭਾਂਵਦੀ ਜਾਣੇ। [8]ਦੋਹਾਂ ਨੂੰ ਨਹੀਂ ਬਿਠਾਵਣਗੇ।

ਧਾਂਦੇ ਸਮੁਝਿ ਚਲੌ ਗੁਰ ਪਾਸ।ਅਪਨਾ ਭਲਾ ਕਰੋ ਨਿਰਜਾਸ। ਅਨਗਨ ਸੰਗਤਿ ਤਹਿੰ ਚਲਿਆਈ। ਨਿਕਟਿ ਪਿਤਾਮੇ ਲੇਹੁ ਪੁਜਾਈ ॥ ੪੧ ॥ ਫੇਰ ਨ ਫੇਰਿ ਸਕੈਗੋ ਕੋਊ। ਅਬਿ ਜੋ ਹੋਰਿ ਲੈਹਿੰਗੇ ਦੋਊ। ਗਾਦੀ ਦੇਹਿੰ ਕਿਧੌਂ ਨਹਿੰ ਦੇਹਿੰ। ਨਿਜ ਪੁਜਵਾਵਨ ਬੈਠਿ ਕਰੇਹਿੰ' ॥੪੨॥ ਇਮ ਸੁਨਿ ਕਰਿ ਹੋਯਹੁ ਤਬਿ ਤਯਾਰ। ਭਈ ਸਕਾਰ ਭਯੋ ਅਸਵਾਰ। ਤੁਰਨ ਮਗ ਚਲਿ ਆਇ ਪਹੁੰਚਾ। ਜਹਾਂ ਬਿਰਾਜਹਿ ਸਤਿਗੁਰ ਊਚਾ ॥ ੪੩ ॥

ਇਤਿ ਸ਼੍ਰੀ ਸੂਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੇ 'ਸੰਗਤ ਮਸੰਦ ਆਗਵਨ' ਪ੍ਰਥਮ ਬਰਨਨੰ ਨਾਮ ਪੰਚਾਸਤੀ ਅੰਸੂ ॥ ੫੦ ॥

੫੧. [ਧੀਰਮੱਲ ਦਾ ਅਭਿਮਾਨ]।

ਦੋਹਰਾ ॥ ਸ਼੍ਰੀ ਹਰਿਗੋਵਿੰਦ ਨਿਕਟਿ ਹੈ ਧੀਰ ਮੱਲ ਕਰ ਬੰਦਿ। ਬੰਦਨ ਕਰਿ ਅਰਬਿੰਦ ਪਦ ਬੈਠਨੋ ਮਾਨ ਬਿਲੰਦ'॥੧॥ ਚੌਪਈ॥ ਸਤਿਗੁਰ ਕਹਨੋ 'ਕੁਸ਼ਲ ਸੋਂ ਅਹੈਂ ?। ਪੁਰਿ ਕਰਤਾਰ ਰਹਨਿ ਮੁਭ ਚਹੈਂ ?'। ਹਾਥ ਜੋਰਿ ਕਰ ਗਿਰਾ ਬਖਾਨੀ। 'ਤੁਮਰੇ ਪੁਰਿ ਕੀ ਰੱਛਾ ਠਾਨੀ ॥ ੨ ॥ ਕਰਿ ਕੈ ਸੰਧਿ ਸ਼ਾਹੁ ਕੈ ਸੰਗ।ਰਿਸ ਨਿਵਾਰ ਕਰਿ ਰਾਖਨੋ ਰੰਗ'। ਸੁਨਤਿ ਕਪਟ ਕੀ ਬਾਤ ਬਡੇਰੀ। 'ਆਛੋ ਕਰਨੋ !*' ਕਹਨੋ ਤਿਸਬੇਰੀ॥੩॥ ਡੇਰਾ ਕਰਿ ਤਬਿ ਨਿਸਾ ਬਿਤਾਈ। ਹੁਤੋ ਢਾਗ[1] ਹੋਰੀ ਨਿਯਰਾਈ। ਨੇਰੇ ਪੁਰਿ ਗ੍ਰਾਮਨ ਕੋ ਮੇਲਾ। ਆਯੋ ਦਰਸ਼ਨ ਕਰਨਿ ਸੁਹੇਲਾ ॥ ੪॥ ਗੁਰ ਕੀ ਕਾਰ ਕਿਤਿਕ ਲੈ ਆਏ। ਢਿਗ ਢਿਗ ਕੋ ਮੇਲਾ ਸਮੁਦਾਏ। ਖੇਲਤਿ ਢਾਗ[2] ਸੰਗਤਾਂ ਸਾਰੀ। ਰੰਗ, ਗੁਲਾਲ, ਅੰਬੀਰਨਿ[3] ਡਾਰੀ ॥੫॥ ਗਾਵਹਿੰ ਸ਼ਬਦ ਅਨੰਦ ਬਿਲੰਦੇ। ਸਤਿਗੁਰ ਕੋ ਸਥਾਨ ਦਰਬੰਦੇ[4]। ਸ਼੍ਰੀ ਹਰਿਗੋਵਿੰਦ ਆਗਜਾ ਦੀਨਿ। 'ਪੂਰਨਮਾਸ਼ੀ ਮਹਿੰ ਦਿਨ ਤੀਨ ॥ ੬॥ ਤਿਸ ਦਿਨ ਹੈ ਹੈ ਦਰਸ ਹਮਾਰਾ। ਇਤਨੈ ਕਰਹੁ ਮੰਗਲਾ ਚਾਰਾ। ਏਕਮ ਦੂਜ ਰਹੈ ਪੁਨ ਮੇਲਾ। ਸਦਨ ਜਾਇ ਸਭਿ ਫੇਰ ਸੁਹੇਲਾ[5]' ॥ ੭ ॥ ਨਿਕਟਿ ਦੂਰ ਕੇ ਨਰ ਸਭਿ ਰੋਕੇ। ਸੁਨਤਿ ਮੁਦਤਿ ਗੁਰ ਚਹਤਿ ਬਿਲੋਕੇ[6]। ਸੰਗਤਿ ਬਿਖੈ ਮੇਵਰੋ ਸਾਰੇ। ਹੁਕਮ ਗੁਰੂ ਕੋ ਊਚ ਉਚਾਰੇ ॥ ੮ ॥ **ਧੀਰਮੱਲ ਸੁਨਿਕੈ ਚਿਤ ਦੈਤਾ।—ਹੁਮ**

---

[1]ਬੜੇ ਹੁੱਲਾਸ ਨਾਲ। [2]ਫਗਣ। [3]ਹੋਲੀ। [4]ਹੁੱਲਾਸ=ਘੋਲਿਆ ਹੋਇਆ ਹੁੱਲ। ਗੁਲਾਲ=ਪੀਲੇ, ਗੁਲਾਬੀ ਆਦਿ ਦੇ ਆਟੇ ਨਾਲ ਹੁੱਲਿਆ ਪੜਾ। ਅੰਬੀਰ=ਖੁਸ਼ਬੂਦਾਰ ਧੂੜਾ। ਕਿਤੇ ਗੁਲਾਲ ਨੂੰ ਭੀ ਕਹਿ ਲੈਂਦੇ ਹਨ, ਪਰ ਇਹ ਅਸਲ ਵਿਚ ਘਸਾਏ ਹੋਏ ਹੁੱਲ ਦਾ ਧੂੜਾ ਹੈ ਕਸ੍ਤੂਰੀ ਨਾਲ ਬਣਿਆ ਹੋਇਆ ਹੁੰਦਾ ਹੈ [ਅ:, ਅੰਬੀਰ]। [4]ਸਤਿਗੁਰ ਦੇ ਸਥਾਨ ਦਾ ਦਰ ਖੁੱਲ੍ਹ ਸੀ (ਕਿਉਂਕਿ)। [5]ਸੁਖੀ। [6]ਸੁਣਕੇ (ਹੁਕਮ) ਖੁਸ਼ ਹੋਏ (ਪਰ) ਗੁਰ ਦਰਸ਼ਨ ਨੂੰ ਲੋਚਦੇ ਰਹੇ।

*ਇਹ 'ਆਛੋ' ਵਾਕ ਨਾਲ ਕਿਹਾ ਹੈ।

ਨਹਿੰ ਕਰਹਿੰ ਗੁਰੂ ਭਗਵੰਤਾਕਿਸੁ ਪੁੱਤ੍ਰ ਕੋ ਗੁਰਤਾ ਦੈਹੈਂ। ਕੈ ਮਮ ਅਨੁਜ ਮਹਾਂ ਪਦ ਪੈਹੈ ॥ ੯ ॥ ਕਹੋ ਮਾਤ ਕੋ ਮੈਂ ਚਲਿ ਆਯੋ। ਸੰਗਤਿ ਬਿਖੈ ਅਨਾਦਰ ਪਾਯੋ। ਪੂਜਾ ਅਲਪ ਹੋਇ ਹੈ ਮੇਰੀ। ਐਸੀ ਰੀਤਿ ਲੇਹਿੰ ਜਬਿ ਹੇਰੀ ॥ ੧੦ ॥ ਗੁਰਤਾ ਦੇਹਿੰ ਤ ਮਮ ਰਹਿ ਆਵੈ। ਦੇਨੀ ਮੋਹੁ ਕਉ ਬਨਿ ਆਵੈ। ਬਡੇ ਪੁੱਤ੍ਰ ਕੋ ਪੁੱਤ੍ਰ ਬਡੇਰੋ।ਬਿਦਤ ਬਾਤ ਸਭ ਲਖਹਿੰ ਘਨੇਰੋ॥੧੧॥ ਤਉ ਰਚੌਂ ਮੈਂ ਕੁਛ ਚਤੁਰਾਈ। ਜਿਸ ਤੇ ਸੰਗਤਿ ਲਖਹਿ ਬਡਾਈ। ਪ੍ਰਥਮ ਪਿਤਾਮੇ ਤੇ ਪੁਜਵਾਵੌਂ[1]। ਥਿਰਿ ਮੰਜੀ ਪਰ ਹੁਇ ਦਿਖਰਾਵੌਂ ॥੧੨॥ ਗੁਰੂ ਅਛਤ ਜੋ ਲੇਉਂ ਅਕੋਰ। ਪਿਖਿ ਕਰਿ ਸਿਖ ਬੰਦਹਿ ਕਰਿ ਜੋਰਿ।ਸਦਾ ਰਹੈਂਗ ਪੁਨ ਅਨੁਸਾਰੀ। ਪੂਜਾ ਕਰਹਿੰ ਸਦੀਵ ਹਮਾਰੀ* ॥ ੧੩ ॥ ਗੁਰ ਨਿਕਸੈਂਰੋ ਪਰਸੋਂ ਬਾਹਿਰ। ਮੈਂ ਹੁਇ ਪ੍ਰਾਤਿ ਥਿਰੌਂ ਬਿਚ ਜ਼ਾਹਿਰ। ਖ੍ਰਿੰਦ ਉਪਾਇਨ ਆਨੀ ਸਭੈ। ਹੋਰਿ ਹੋਰਿ ਅਰਪਹਿੰਗੇ ਤਬੈ ॥ ੧੪ ॥ ਗੁਰ ਸਮ ਬਨ ਕੈ ਦੇਉਂ ਦਿਖਾਈ। ਜਿਸ ਤੇ ਮਾਨਤਿ ਰਹੈਂ ਸਦਾਈ—। ਸੰਗ ਮਸੰਦਨਿ[2] ਮਸਲਤ ਕੀਨਿ।ਤਿਨਹੁੰ ਸਰਾਹਨੋ 'ਤੁੰ ਮਤਿ ਪੀਨ[3]'॥੧੫॥ਸਦਾ ਸੰਗ ਤਿਸ ਕੇ ਸੋ ਰਹੈਂ। ਗੁਰ ਬਿਗਰਹਿੰ ਤਿਮਹੀਂ ਨਿਤ ਕਹੈਂ[4]। 'ਲਾਖਹੁੰ ਸੰਗਤਿ ਅਬਿ ਚਲਿਆਈ।ਦੇਸ਼ਨਿਕੋ ਮਸੰਦ ਸਮੁਦਾਈ॥੧੬॥ਅਬਿਕੈ ਦੇਖੌਂ ਤੋਹਿ ਪ੍ਰਤਾਪੁ। ਪੁਨਹਿ ਭੇਟ ਲੈ ਪਹੁੰਚਹਿੰ ਆਪੁ'। ਨਿਸ ਮੈਂ ਇਮ ਨਿਸ਼ਚੈ ਕਰਿ ਸੋਏ। ਜਾਗੋ ਸਕਲ ਪ੍ਰਾਤਿ ਕੋ ਹੋਏ ॥੧੭॥ ਮੁੱਠਾ ਚਮਰ[5] ਸੇਵਕਨਿ

---

[1]ਪਿਤਾਮੇ (ਸ੍ਰੀ ਹਰਿਗੁਬਿੰਦ ਜੀ ਦੇ ਦੀਵਾਨ ਵਿਚ ਆਵਣ) ਤੋਂ ਪਹਿਲਾਂ ਮੈਂ (ਆਪ ਨੂੰ) ਪੁਜਵਾਵਾਂ। [2](ਭਾਵ ਆਪਣੇ ਪੱਖੀ ਦੇ ਇਕ) ਮਸੰਦਾਂ ਨਾਲ। [3]ਤੂੰ ਬੜਾ ਬੁਧੀਵਾਨ ਹੈਂ। [4]ਗੁਰੂ ਜੀ ਨਾਲ ਜਿਵੇਂ ਵਿਗਾੜ ਹੋਵੇ ਤਿਵੇਂ ਦੀ ਨਿੱਤ (ਮਸੰਦ ਸਲਾਹ) ਦੇਂਦੇ ਰਹਿੰਦੇ ਸਨ। [5]ਚੌਰ।

*ਪ੍ਰਿਥੀਏ ਤੇ ਧੀਰਮਲ ਆਦਿ ਨੂੰ ਗੁਰਤਾ 'ਪੂਜਾ ਕਰਵਾਉਣ ਵਾਲੀ ਸ਼ੈ' ਹੀ ਦਿੱਸਦੀ ਸੀ, ਉਨ੍ਹਾਂ ਨੂੰ ਇਸ ਪਦ ਦਾ ਵਾਹਿਗੁਰੂ ਦਏਂ ਮਿਲਣਾ, ਗੁਰੂ ਦਾ ਵਾਹਿਗੁਰੂ ਨਾਲ ਅਭੇਦ ਵਰਤਣਾ, ਬਾਹਰ ਸ੍ਰਿਸ਼ਟੀ ਨੂੰ ਵਾਹਿਗੁਰੂ ਜੀ ਦੀ ਲਿਵ ਦਾਨ ਕਰਨੀ, ਵਿਛੁੜੇ ਮੇਲਣੇ, ਉਨ੍ਹਾਂ ਦੇ ਦੁੱਖਾਂ ਸੁੱਖਾਂ ਵਿਚ ਆਤਮ ਮਿਹਰਾਂ ਨਾਲ ਬਰਤਨਾ, ਦੁਖ ਸੁਖ ਆਪਣੇ ਤੇ ਝੱਲਣੇ, ਇਹ ਪਹਿਲੂ ਸਮਝ ਨਹੀਂ ਸਨ ਪੌਂਦੇ। ਮੰਗਤ ਤੁਰਕਾਂ ਦੇ ਹਥੋਂ ਤਬਾਹ ਨਾ ਹੋ ਜਾਏ, ਇਸ ਨਿਮਿਤ ਛੇਵੇਂ ਸਤਿਗੁਰਾਂ ਨੇ ਸਾਰੀ ਉਮਰਾ ਜੰਗ ਦੇ ਵੇਦ ਸਹਾਏ ਤੇ ਬੀਰ ਰਸ ਨੂੰ ਸੁਰਜੀਤ ਕਰਕੇ ਸ਼ਾਂਤ ਰਸ ਦੇ ਪਹਿਰੇ ਤੇ ਖੜਾ ਕੀਤਾ ਏ ਮੰਗਤ ਵਿਚ ਉੱਚਾਪਨ, ਅਣਖ ਤੇ ਨਿਰਭੈਤਾ ਦਾ ਸੂਰਜ ਚੁੰਦਯ ਕੀਤਾ ਪਰ ਧੀਰਮੱਲ ਨੇ ਇਸ ਦਾ ਇਲਾਜ ਪਾਤਸ਼ਾਹ ਦੀ ਦਖੇਲਗੀ ਮੰਨ ਲੈਣੀ ਸੋਚ ਲਿਆ ਸੀ, ਇਹ ਬਾਤ ਗੁਰੂ ਆਸ਼ਯ ਦੇ ਵਿਰੁੱਧ ਸੀ।

ਦੀਨਿ। ਬਡੋ ਪਖੰਡ ਰਚਨ ਤਬਿ ਕੀਨਿ।ਬੀਚ ਬਜ਼ਾਰ ਫਰਸ਼ ਕਰਿਵਾਯੋ। ਟੰਗ ਅਨੇਕ ਬਿਸਾਲ ਸੁਹਾਯੋ ॥੧੯ ॥ ਪਹਿਰਨੋ ਆਪ ਗਰੇ ਤਬਿ ਜਾਮਾ। ਬਹੁ ਸੂਖਮ ਦੀਰਘ ਅਭਿਰਾਮਾ। ਕੰਚਨ ਦੰਡ ਚਮਰ ਸਿਰ ਫੇਰੈ। ਭੂਖਨ ਪਹਿਰੈ ਦਿਪਤਿ ਘਨੇਰੈ ॥ ੧੯ ॥ ਜਿਗਾ ਆਦਿ ਤੇ ਸ਼ੋਭਾ ਪਾਏ। ਗਯੋ ਆਪ ਜਹਿੰ ਫਰਸ਼ ਕਰਾਏ। ਦੀਰਘ ਸੁੰਦਰ ਭਸਿ ਮਸਨੰਦ। ਧਰਨੋ ਏਕ ਉਪਧਾਨੁ ਬਿਲੰਦ ॥ ੨੦ ॥ ਤਿਸ ਪਰ ਬੈਠਨੋ ਮੋਦ ਉਪਾਇ। ਚਹੁੰਦਿਸ਼ਿ ਦਾਸ ਥਿਰੇ ਸਮੁਦਾਇ। 'ਸ਼੍ਰੀ ਸਤਿਗੁਰ ਤੁਮ ਅੰਤਰਜਾਮੀ'। ਕਰਹਿੰ ਕੁਸ਼ਾਮਤ ਕਹਿ ਕਹਿ 'ਸ੍ਵਾਮੀ'॥੨੧॥ਸਿਰ ਉਪਰ ਚੰਦੋਆ ਬਨਨੋ। ਰੇਸ਼ਮ ਡੋਰੈਂ ਚਹੁੰ ਦਿਸ਼ ਤਨਨੋ। ਬਿਚਰਤਿ ਇਤ ਉਤ ਸਿਖ ਸਮੁਦਾਏ। ਕਰਨੋ ਬਿਲੰਕਨਿ ਮੇਲ ਜੁ ਆਏ ॥੨੨ ॥ ਸਿੱਖਨ ਉਪਰੋ ਅਰੁ ਅਨੁਜਾਨੈ। 'ਗੁਰ ਗੁਰ' ਕਰਤਿ ਬੰਦਨਾ ਠਾਨੈ।ਨਿਜ ਨਿਜ ਡੇਰੇ ਮਹਿੰ ਤਬਿ ਜਾਇ।ਕਿਤਿਕ ਉਪਾਇਨ ਲਯਾਏ ਧਾਇ ॥ ੨੩ ॥ ਖਰੋ ਮੇਵਰੋ ਭਯੋ ਅਗਾਰੀ। ਲੈ ਧਨ ਕੋ ਅਰਦਾਸ ਉਚਾਰੀ। ਇਕ ਕੋ ਦਿਖਿ ਦੂਸਰ ਲੈ ਆਯੋ। ਅਰਪਹਿੰ ਗੁਰ ਕੋ ਸਮ ਲਖਿ ਪਾਯੋ ॥੨੪ ॥ ਦੇਖਾ ਦੇਖੀ ਬਹੁ ਸਿਖ ਆਏ। ਅਰਪਨ ਕਰਨੋ ਦਰਬ ਸਮੁਦਾਏ। ਚਹੁੰਦਿਸ਼ਿ ਮਹਿੰ ਬਹੁ ਨਰ ਪਰਵਾਰੇ। ਇਕ ਆਵੈਂ ਇਕ ਜਾਹਿੰ ਸਿਧਾਰੇ ॥ ੨੫ ॥ ਸਵਾਜਾਮ ਦਿਨ ਜਬਿ ਲੌ ਚਰਨੋ। ਬੈਠਨੋ ਆਪ ਪੁਜਾਵਨਿ ਕਰਨੋ। ਸੰਗ ਮਸੰਦ ਜਿ ਦਰਬ ਸੰਭਾਰੈਂ। ਮਹਿਮਾ ਸਿੱਖਨਨਿ ਮਹਿੰ ਬਿਸਤਾਰੈਂ ॥ ੨੬ ॥ 'ਸਤਿਗੁਰ ਦੋਹੰ ਇਸੈ ਗੁਰਿਆਈ। ਬਹੁ ਸਨਮਾਨਤਿ ਲੀਨ ਬੁਲਾਈ। ਬਡੇ ਪੁੱਤ੍ਰ ਕੋ ਪੁੱਤ੍ਰ ਬਡੇਰੋ। ਗੁਨ ਗਨ ਸਾਹਤ ਉਚਤ ਇਹੁ ਹੋਰੋ ॥ ੨੭ ॥ ਪੂਜਨੀਯ ਸਭ ਜਗ ਕੋ ਜਾਨਨੋ। ਨਿਜ ਪਾਛੈ ਯਾਂਤੇ ਗੁਰ ਠਾਨਨੋ'। ਸੁਨ ਸਿਖ ਜੇ ਅਨਜਾਨ ਮਹਾਨੈ। ਅਰਪਹਿੰ ਧਨ ਕੋ ਬੰਦਨ ਠਾਨੈ ॥ ੨੮ ॥ ਸਵਾਜਾਮ ਥਿਰ ਹੈ ਪੁਨ ਗਯੋ। ਖਾਨ ਪਾਨ ਸਭਿ ਠਾਨਤਿ ਭਯੋ। ਕਰਿ ਬਿਸਰਾਮ ਦੁਪਹਿਰਾ ਢਰਨੋ। ਨਿਕਟਿ ਗੁਰੂ ਕਿਨ ਜਾਇ ਉਚਰਨੋ ॥ ੨੯ ॥ 'ਧੀਰਮਲ ਮੰਜੀ ਕੋ ਲਾਇ। ਗੁਰਿਆਈ ਕੋ ਭੇਰ ਬਨਾਇ। ਬੈਠਿ ਪ੍ਰਾਤ ਤੇ ਬੀਚ ਬਜ਼ਾਰ। ਪੂਜਵਾਯੋ, ਧਨ ਚਢਨੋ ਉਦਾਰ ॥੩੦॥ ਅੱਖ ਸੈਂਕਰੇ ਥਿਰ ਭੇ ਪਾਸ। ਲੇਹਿੰ ਉਪਾਇਨ ਕਰਿ ਅਰਦਾਸ। ਸਵਾਜਾਮ ਲਗ ਮੇਲਾ ਰਹਨੋ।–ਇਹ ਗੁਰ ਹ੍ਵਾਇ–ਸਭਿਹਿਨ ਮਹਿੰ ਕਹਨੋ ॥ ੩੧ ॥ ਸਜਾਨੇ ਸਿੱਖ ਮਸੰਦ ਜਿ ਸਜਾਨੈ।

ਸੋ ਨਹਿੰ ਗਏ ਹਾਸ ਕੋ ਠਾਨੇ।–ਤੀਨਹੁ ਪੁੱਤ੍ਰ ਸੁ ਪੌਤ੍ਰੇ ਦੋਇ। ਜਿਸ ਗੁਰ ਥਾਪਹਿੰ ਸੋ ਗੁਰ ਹੋਇ ॥ ੩੨॥ ਬਿਨ ਥਾਪਹਿੰ ਹਮ ਮਾਨੈਂ ਨਾਂਹੀ–। ਨਹਿੰ ਪਹੁੰਚੇ ਇਮ ਲਖਿ ਮਨ ਮਾਂਹੀ'। ਸੁਨਿ ਸਤਿਗੁਰ ਕੈ ਹੋਯੋ ਛੋਭ। ਜਾਨਯੋ ਧੀਰਮੱਲ ਬਡ ਲੋਭ ॥੩੩॥–ਬੇ ਮਿਰਜਾਦ ਕਰਤਿ ਇਹੁ ਰਹਯੋ। ਸ਼੍ਰੀ ਗੁਰ ਗ੍ਰੰਥ ਕਪਟ ਕਰਿ ਲਹਯੋ। ਅਬਹਿ ਹਕਾਰਯੋ ਕਾਰਨ ਔਰ। ਬਨ ਗੁਰ ਬੈਠਯੋ ਹੈ ਇਸ ਠੌਰ–॥ ੩੪ ॥ ਨਿਕਟਿ ਦਾਸ ਕੋ ਕਹਯੋ ਸੁਨਾਇ। 'ਅਬਿ ਕੇ ਜੋ ਬੈਠਹਿੰ ਕਿਸ ਥਾਇੰ। ਕਰਹੁ ਨਿਰਾਦਰ ਦੇਹੁ ਉਠਾਇ।ਪੁਰਿ ਤੇ ਵਹਿਰ ਕਰਹੁ ਸਹਿਸਾਇ' ॥੩੫॥ ਇਮ ਦਾਸਨਿ ਸੋਂ ਹੁਕਮ ਬਖਾਨਾ। ਰਹਯੋ ਜਾਮ ਦਿਨ ਭੇ ਸਵਧਾਨਾ। ਧੀਰਮੱਲ ਪ੍ਰਾਤੀ ਜਿਮ ਬੈਸਾ। ਸਜਿ ਤਨ ਬੇਸ ਬਨਾਯਹੁ ਤੈਸਾ ॥੩੬॥ ਤਿਸੀ ਥਾਨ ਪਰ ਬੈਠਯੋ ਆਨਿ। ਬਡ ਮਸਨੰਦ ਡਸਾਵਨਿ ਥਾਨ। ਨਿਜ ਪਰ ਚਮਰ ਢਿਰਾਵਨ ਕਰਿਹੀ। ਲੋਭ ਦਰਬ ਕੋ ਦੀਰਘ ਧਰਿਹੀ ॥ ੩੭ ॥ ਰਿਦੈ ਪ੍ਰਮੋਦਤਿ–ਮੈਂ ਗੁਰ ਬਨਯੋ। ਸਭਿ ਸੰਗਤਿ ਮਹਿੰ ਜੋ ਅਬਿ ਮਨਯੋ[1]। ਬਹੁਰ ਨ ਮੇਰੀ ਪੂਜਾ ਜਾਇ। ਚਹੁੰਦਿਸ਼ਿ ਕੇ ਸਿਖ ਪਿਖਿ ਸਮੁਦਾਇ–॥ ੩੮ ॥ ਇਸਤੇ ਆਦਿਕ ਰਿਦੈ ਬਿਚਾਰਤਿ।ਅਨਿਕ ਬਿਧਿਨਿ ਕੇ ਦੰਭ ਪਸਾਰਤਿ। ਇਤਨੈ ਮਹਿੰ ਸਤਿਗੁਰ ਕੇ ਦਾਸ। ਬੈਠਯੋ ਸੁਨਿ ਪਹੁੰਚੇ ਤਿਸ ਪਾਸ॥੩੯॥ਸੰਗ ਮਸੰਦ ਅਪਰ ਨਰ ਜੋਈ। ਦਈ ਗਾਰ ਅਰੁ ਮਾਰੇ ਦੋਈ। ਕੇਤਿਕ ਕੀ ਪਗੀਆ ਗਿਰ ਪਰੀ। ਕਿਤਿਕ ਪਲਾਇ ਗਏ ਤਿਸ ਘਰੀ॥੪੦॥ਛੀਨ ਚਮਰ ਸੋ ਦਯੋ ਭਗਾਇ। ਦੂਰ ਕਰਯੋ ਉਪਧਾਨੁ ਉਠਾਇ। ਭਰਜਿ ਭਰਜਿ[2] ਬਹੁ ਬਰਜਨ ਕਰੈ। ਮਰਾ ਕਿਤਿਕ ਜਨ ਕੇ ਕਰ ਧਰੈ[3] ॥੪੧॥ 'ਸਤਿਗੁਰ ਅਛਤ, ਆਪ ਬਨ ਬੈਠੇ[4]। ਠਗਹੁ ਸਿੱਖ ਹਿਤ ਦਰਬ ਇਕੈਠੇ। ਬਹੁਰ ਜਿ ਬੈਠਹੁ ਕਰਹੁ ਪਖੰਡ। ਮੁਸ਼ਕੈਂ ਬਾਂਧਿ ਦੇਹਿੰ ਬਹੁ ਦੰਡ ॥੪੨ ॥ ਹੁਕਮ ਗੁਰੂ ਕੋ ਮਿਟਿ ਹੈ ਨਾਂਹੀ । ਸੰਕਟ ਸਹਹੁ ਕੈਦ ਕੇ ਮਾਂਹੀ'। ਇੱਤ੍ਯਾਦਿਕ ਬਹੁ ਕਰਿ ਅਪਮਾਨਾ। [5]ਧੀਰਮਲ ਸੋਂ ਬਹੁਰ ਬਖਾਨਾ ॥ ੪੩ ॥ 'ਜੇ ਨਿਜ ਭਲਾ ਚਹੋ ਚਰਿ ਜਾਵਹੁ। ਨਤੁ ਅਪਮਾਨ ਕਸ਼ਟ ਕੋ ਪਾਵਹੁ। ਹੁਕਮ ਗੁਰੂ ਕੋ:–ਚਿਰ

---

[1]ਮੰਨਿਆਂ ਗਿਆ। [2]ਤਾੜ ਤਾੜ ਕੇ। [3]ਦੰਭ ਨਾਲ ਫੜਕੇ ਕਈ ਜਨ ਮਾਰੇ। [4]ਆਪ ਬਣ ਬੈਠੇ ਹੋ। [5]ਪਹਿਲਾ ਸ਼ਲੋਕ ਧੀਰਮਲ ਦੇ ਮੁਖੀਆਂ ਮੰਦਾਂ ਆਦਿਕਾਂ ਨਾਲ ਹੋਇਆ ਹੈ।

ਨਹਿੰ ਰਹੀਯਹਿ। ਅਬਿ ਹੀ ਉਠਿ ਮਾਰਗ ਕੌ ਲਹੀਯਹਿ' ॥ ੪੪ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਧੀਰਮਲ ਕੇ ਅਪਮਾਨ' ਪ੍ਰਸੰਗ ਕਥਨੰ ਨਾਮ ਦੋਸ਼ ਪੰਚਾਸ਼ਤੀ ਅੰਸੂ ॥ ੫੧ ॥

੫੨. [ਦੇਲੀ ਖੇਲਨਾ]।

ਦੋਹਰਾ ॥ ਅਧਿਕ ਨਿਰਾਦਰ ਪਾਇ ਕੈ ਧੀਰਮੱਲ ਦੁਖ ਹੀਯ। ਸਭਿ ਸੰਗਤਿ ਮੈਂ ਖਿਦਤ ਭੇ ਬੇਮ੍ਰਿਯਾਦ ਜਿਮ ਕੀਯ ॥੧॥ ਚੌਪਈ ॥ ਸੁਨਿ ਕਰਿ ਸੰਗਤਿ ਮਹਿ ਸਿੱਖ ਸਜਾਨੇ:–। 'ਪ੍ਰਿਥੀਏ ਸਮ ਕੈ ਕਪਟ ਮਹਾਨੈ। ਅਪਨੋ ਜਾਨਿ ਛਿਮਾ ਗੁਰ ਧਰੈਂ। ਇਹੁ ਤਿਨ ਤੇ ਕੁਛ ਤ੍ਰਾਸ ਨ ਕਰੈ ॥ ੨ ॥ ਪਾਤੀ ਲਿਖਤਿ ਰਿਪੁਨਿ ਸੋਂ ਰਹਨੋ। ਗੁਰ ਪ੍ਰਤਾਪ ਕੋ ਨੈਕ ਨ ਲਹਨੋ।ਬਹੁਰ ਮੰਗ ਨਹਿੰ ਆਵਨਿ ਕੀਨਾ। ਗ੍ਰੰਥ ਦੁਰਾਇ ਸਦਨ ਮਹਿੰ ਲੀਨਾ ॥ ੩ ॥ ਤਊ ਨ ਸਤਿਗੁਰ ਰਿਸ ਉਰ ਭਏ।ਅਪਨੋ ਜਾਨਿ ਛਿਮਾ ਕਰਿ ਗਏ।ਅਬਿ ਕਨੌਂ ਹੂੰ ਕਰਿ ਨਿਕਟਿ ਹਕਾਰਾ। ਨਿਸ਼ਛਰ* ਹ੍ਵੈ ਪਖੰਡ ਇਹ ਧਾਰਾ ॥ ੪ ॥ ਕੌ ਜਾਨੈ ਗੁਰ ਕਹਾਂ ਰਜਾਇਕਹਾਂ ਕਰਹਿੰ ਨਹਿੰ ਜਾਨੀ ਜਾਇ'।ਇੱਤਯਾਦਿਕ ਸਭਿ ਬਿਖੈ ਬ੍ਰਿਤੰਤ। ਕਹੈਂ ਸੁਨੈਂ ਬਹੁ ਸਿੱਖ ਮਿਲੰਤਿ ॥ ੫ ॥ ਧੀਰਮੱਲ ਇਮ ਲਖਿ ਅਪਮਾਨਾ। ਚਿੰਤਾ ਸਲਿਤਾ ਬਹਨੋ ਮਹਾਨਾ। ਨਹਿੰ ਅੰਤਰ ਪੁਨ ਪ੍ਰਵਿਸ਼ਨੋ ਆਇ। ਵਹਿਰ ਜਾਇ ਹਥ ਲੀਨਿ ਮੰਗਾਇ ॥ ੬ ॥ ਚਢਿ ਏਕਲ ਹੀ ਤੁਰਤ ਪਧਾਨਾ। ਖਰੋ ਜਾਇ ਕੋਸਕ[1] ਇਕ ਥਾਨਾ। ਸਰਬ ਸਮਾਜ ਹਕਾਰਨ ਕੀਨਿ। ਪਛੁਤਾਵਤਿ ਭਯੋ ਮੇਲ ਸੁ ਲੀਨਿ ॥ ੭ ॥ ਦੁਖੀ ਹੋਇ ਭਾ ਸਲਿਤਾ ਪਾਰ। ਗਿਨਤੀ ਅਨਗਨ ਮਨਹਿ ਮਝਾਰ।–ਮੈਂ ਜਨਨੀ ਭਾਖੇ ਚਲਿ ਆਯੋ। ਜਿਸ ਤੇ ਮਹਾਂ ਅਨਾਦਰ ਪਾਯੋ ॥੮॥ਪੂਰਬ, ਕੇ ਜਾਨਤਿ, ਕੋ ਨਾਹੀ[2]। ਭਯੋ ਕੁਜਸੁ ਅਬਿ ਸਭਿ ਦਿਸ਼ ਮਾਂਹੀ। ਦੂਰ ਦੂਰ ਕੇ ਹੁਤੇ ਮਸੰਦ। ਸੰਗ ਸੰਗਤਾਂ ਜਿਨ ਕੇ ਬ੍ਰਿੰਦ ॥ ੯ ॥ ਭਾ ਤ੍ਰਿਸਕਾਰ ਸਕਲ ਨੇ ਜਾਨਾ। ਬਿਗਰਿ ਗਯੋ ਮਮ ਕਾਜ ਮਹਾਨਾ। ਜਿਸ ਤੇ ਪੂਜਾ ਹੋਇ ਨ ਮੇਰੀ। ਦਿਯੋ ਨਿਕਾਰਿ ਕਹੈਂ ਇਸ ਬੇਰੀ[3]–॥ ੧੦ ॥ ਇੱਤਯਾਦਿਕ ਤਿਸ ਕੋ ਪਛੁਤਾਵਾ। ਕਹੋਂ ਕਹਾਂ ਲਗਿ ਜੋ ਦੁਖ ਪਾਵਾ। ਰਿਦੈ ਬਿਸੂਰਤ ਪੁਰਿ ਕਰਤਾਰ। ਬਹਨੋ ਜਾਇ ਬਹੁ ਚਿੰਤ ਮਝਾਰ ॥ ੧੧ ॥ ਕੀਰਤਪੁਰਿ ਮਹਿੰ ਲਾਖਹੁ ਦਾਸ। ਸੰਗ ਮਸੰਦ ਸੰਗਤਾਂ ਰਾਸ। ਧੀਰਮਲ ਕੋ ਕਪਟ ਕੁਢਾਲੀ। ਸਭਿ ਮਹਿੰ ਬਿਦਤੀ ਕਿਧ ਜੁ ਕੁਚਾਲੀ†॥੧੨॥ ਤੀਨਹੁੰ ਸਾਂਤ-

[1]ਇਕ ਕੋਸ ਤੇ। [2]ਪਹਿਲੇ ਤਾਂ ਕੋਈ ਜਾਣਦਾ ਸੀ ਤੇ ਕੋਈ ਨਹੀਂ। [3](ਲੋਕੀ) ਕਿਹਾ ਕਰਨਗੇ ਕਿ 'ਉਸ ਵੇਲੇ (ਸਤਿਗੁਰਾਂ ਨੇ) ਕੱਢ ਦਿਤਾ ਸੀ'। *ਪਾ:–ਨਿਡਰ। †ਪਾ:–ਕਜਾ ਕਿਜ ਚਾਲੀ।

ਗੁਰੁ ਕੇ ਸੁਤ ਧੀਰ। ਗੁਨ ਗਨ ਸਹਿਤ ਸੁ ਲਾਇਕ ਬੀਰ। ਸਭਿ ਸ਼੍ਰੀ ਗੁਰ ਕੀ ਦਿਸ਼ਾ ਨਿਹਾਰੈਂ। ਸੇਵਾ ਬਿਖੈ ਨੰਮ੍ਰਤਾ ਧਾਰੈਂ ॥ ੧੩ ॥ 'ਦੇਖਹਿ ਗੁਰੂ ਕਹਾਂ ਕ੍ਰਿਤ ਕਰੈਂ। ਰਿਦੈ ਪ੍ਰਤੀਖਤਿ ਸੰਸੈ ਧਰੈਂ।' ਸਤਿਗੁਰ ਕੋ ਦੁਖ ਜਾਨਨੋ ਪ੍ਰਰੈ। ਲਘੁ ਪੌੜੂ ਪਰ ਕਰੁਨਾ ਢਰੈਂ ॥ ੧੪॥ ਇਹ ਖਲ ਢੀਠ ਆਪ ਗੁਰ ਬਨਸੋ। ਬਹੁਰ, ਨਿਕਟਿ ਕੁਛ ਨਾਂਹਿ ਨ ਗਿਨਸੋ[1]। ਪ੍ਰਿਥੀਏ ਸਮ ਅਬਿ ਭਯੋ ਨਿਰਾਲਾ। ਰਹਸੋ ਨ ਮੇਲ ਗੁਰੂ ਘਰ ਨਾਲਾ ॥ ੧੫ ॥ ਜਾਨੀ ਪਰੈ ਬਿਗਾਰ ਉਠੈ ਹੈ। ਗੁਰ ਸੰਗ ਦ੍ਵੈਤ ਅਧਿਕ ਉਪਜੈ ਹੈ। ਤੁਰਕਨ ਸੋਂ ਮੇਲੀ ਬਹੁ ਬਨਸੋ। ਪਦ ਉਚੋ ਸੁ ਮਨੋਰਥ ਹਨਸੋ[2] ॥ ੧੬ ॥ ਇੱਤ੍ਰਾਦਿਕ ਬਹੁ ਆਪਸ ਮਾਂਹੀ। ਸਿੱਖ ਮਸੰਦ ਕਹੈਂ 'ਧਿਕ ਤਾਂਹੀ'। ਇਮ ਦਿਨ ਦੋਨਹੁ ਬਹੁਰ ਬਿਤਾਏ। ਖੇਲਤਿ ਹੋਰੀ ਮਿਲਿ ਹੁਲਸਾਏ॥੧੭॥ ਗਾਵੈਂ ਸ਼ਬਦ ਮੋਦ ਚਹੁੰ ਕੋਦ। ਬਰਸ਼ਤਿ ਰੰਗ, ਗੁਲਾਲ ਪਯੋਦ[3]। ਢਾਗ ਦਰੋਸ ਕੋ ਕੀਨਸਿ ਝਨਾਰੀ। ਨਿਕਸਨ ਕੀਨਿ ਵਹਿਰ ਗੁਰ ਭਾਰੀ ॥ ੧੮ ॥ ਫਰਸ਼ ਬਿਸਾਲ ਕਰਾਯਹੁ ਚਾਰੂ। ਸੁਭਟ ਮਿਲੇ ਸਭਿ ਆਯੁਧ ਧਾਰੂ। ਪੁਨ ਸੁੰਦਰ ਮਸਨੰਦ ਬਿਲੰਦ। ਕਰੀ ਛਸਾਵਨ ਰੰਗ ਅਮੰਦ[4] ॥ ੧੯ ॥ ਪੁਨ ਉਪਧਾਨੁ ਮਹਾਨੋ ਆਨਾ। ਗਿਰਦਾ ਬਸਤ੍ਰ ਬਰਨ ਬਰ ਨਾਨਾ[5]। ਸਭਾ ਬਿਸਾਲ ਰਾਖਿ ਮੈਦਾਨਾ[6]। ਫੂਲਨ ਮਾਲਾ ਰਚਤਿ ਸੁਜਾਨਾ ॥ ੨੦ ॥ ਪੋਸ਼ਿਸ਼ ਬਿਸਦ ਮਹਿਦ ਬਪੁ ਪਾਈ[7]। ਨਿਕਸੇ ਚਾਚਰ ਹੇਤੁ[8] ਗੁਸਾਈਂ। ਕੰਚਨ ਦੰਡ ਧਰੇ ਜਿਨ ਹਾਥ। ਦਿਸ ਦਾਂਏਂ ਆਗੇ ਕੁਛ, ਨਾਥ[9] ॥ ੨੧ ॥ ਸੁੰਦਰ ਚਮਰ ਢੁਰਾਵਤਿ ਪਾਛੇ। ਗਹਸੋ ਹਾਥ ਭਾਨੇ ਕਹੁ ਆਛੇ। ਮੰਦ ਮੰਦ ਮੁਸਕਾਵਤਿ ਆਏ। ਕਮਲ ਬਿਲੋਚਨ ਕੋ ਬਿਕਸਾਏ ॥ ੨੨ ॥ ਸਦਾ ਗਿਲਸ਼ਤ[10] ਸਭਿਨਿ ਤੇ ਊਚੇ। ਬੋਲਤਿ ਦਿਪਤ ਦਸਨ ਦ੍ਰੁਤਿ ਸੂਚੇ। ਭੁਜਦੰਡਨਿ ਜਨੁ ਸੁੰਡ ਪ੍ਰਚੰਡੇ। ਜਿਨ ਤੇ ਖੰਡ ਖੰਡ ਰਿਪੁ ਦੰਡੇ ॥ ੨੩ ॥ ਮੁਕਤਾ ਮਾਲ ਬਿਸਾਲ ਸੁਹਾਈ।ਬੀਚ ਬੈਜੁਰਜ[11] ਬਹੁ ਛਬਿ ਪਾਈ। ਆਯੁਧ ਬਿਨਾ ਆਇ

---

[1]ਫਿਰ ਨਹੀਂ ਸੋਚਿਆ (ਧੀਰ ਮਲ ਨੇ) ਕਿ (ਮੇਰੇ) ਪਾਸ ਭੀ ਕੁਛ ਹੈ ਨਹੀਂ,ਭਾਵ 'ਗੁਰੂ ਸ਼ਕਤੀ' ਤੋਂ ਖਾਲੀ ਹਾਂ। [2]ਦੇਖ ਲਇਆ। [3]ਦੱਦਲ ਵਤ ਬਰਸਦੇ ਹਨ। [4]ਸੁਹਣੇ ਰੰਗ ਵਾਲੀ। [5]ਸਿਰਹਾਣੇ ਦੇ ਆਲੇ ਦੁਆਲੇ ਦਾ ਬਸਤ੍ਰ (ਭਾਵ ਗਿਲਾਫ) ਸ਼ੋਸ਼ਟ ਤੇ ਨਾਨਾ ਰੰਗਾਂ ਦਾ। [6]ਸਭਾ ਵਡੀ ਹੈ,ਵਿਚ ਮੈਦਾਨ ਦੱਖਿਆ। [7]ਅਤੀ ਉੱਜਲ ਸਰੀਰ ਤੇ ਪਾਕੇ। [8]ਹੋਲੀ ਵਾਸਤੇ। [9]ਭਾਵ ਸ਼੍ਰੀ ਗੁਰੂ ਜੀ ਦੇ ਸਜੀ ਤਰਫ ਤੇ ਅਗੇ (ਚੋਬਦਾਰ) ਹਨ ਜਿਨ੍ਹਾਂ ਦੇ ਦੰਬ ਵਿਚ ਸੋਨੇ ਦੇ ਦੰਡ ਫੜੇ ਹਨ। [10]ਸਦਾ ਗਿੱਠ। [11]ਲਸਨੀਆਂ ਨੇ [ਸੰਃ, ਵੈਦੂਰ੍ਯ] ਦੇਖੋ ਸਫਾ ੩੧੬੩, ਪ੍ਰਯਾਯ ਨੰਬਰ ੨।

ਥਿਰ ਭਏ। ਚਹੁੰਦਿਸ਼ਿ ਤੇ ਨੰਮ੍ਰੀ ਥਿਰ ਥਿਏ ॥ ੨੪ ॥ ਸੁਨਿ ਸੁਨਿ ਸੁਧਿ ਸਿਖ ਇੰਦ ਮਸੰਦ। ਆਏ ਧਰੇ ਅਕੋਰ ਬਿਲੰਦ। ਅਨਿਕ ਸੰਗਤਾਂ ਦੇਸ਼ਨਿ ਦੇਸ਼। ਬਹੁ ਮੋਲੀ ਲੇ ਵਸਤੁ ਅਸ਼ੇਸ਼ ॥ ੨੫ ॥ ਅਰਨ ਬਰਣ ਅਰੁ ਪੀਤ ਬਿਸਾਲੇ। ਕੋਤਿਕ ਪਿਚਕਾਰੀ ਜੁਤਿ ਚਾਲੇ। ਅਲਤਾ ਬਿੰਦ ਗੁਲਾਲ ਅਬੀਰ। ਲੇ ਕਰਿ ਪਹੁੰਚਤਿ ਭੇ ਸਿਖ ਤੀਰ ॥੨੬॥ ਪ੍ਰਥਮੈ ਚਰਨ ਸਰੋਜਨ ਬੰਦਹਿੰ। ਆਗੇ ਧਰਹਿੰ ਅਕੋਰ ਬਿਲੰਦਹਿੰ। ਉਛਰਤਿ ਗੁਲਾਲ ਘਟਾ ਜਨੁ ਹੋਈ। ਰੰਗ, ਬੂੰਦ ਬਰਖਤਿ ਹੈ ਸੋਈ ॥ ੨੭ ॥ ਜਨੁ ਸੰਧਯਾ ਮਿਲਿਬੇ ਕਹੁ ਆਈ। ਹਰਿ ਗੋਬਿੰਦ ਮੁਖ, ਚੰਦ ਸੁਹਾਈ। ਮਿਲਨੋ ਗੁਲਾਬ ਗੁਲਾਲ ਉਛੰਤਾ। ਖੇਲਤਿ ਹੋਰੀ ਸ਼੍ਰੀ ਜਗਕੰਤਾ ॥ ੨੮ ॥ ਛੁਟਤਿ ਅੰਬਰੀਨ ਮੂਠ ਬਡੋਰੀ।ਦੁਹਿੰ ਦਿਸ਼ਿ ਹੈ ਕਰਿ ਹੋਲੋ[1] ਗੋਰੀ। ਹੋਲੀ ਖੇਲ ਛੁਟਤਿ ਪਿਚਕਾਰੀ। ਭਰਿ ਭਰਿ ਮੂਠ ਸਾਮੁਹੇ ਡਾਰੀ॥੨੯॥ਬਿੰਦ ਮਸੰਦ ਸੰਗਤਾਂ ਸੰਗ। ਖੇਲਤਿ ਫਾਗ ਡਾਰਿ ਬਹੁ ਰੰਗ। ਦੇਖਤਿ ਸਭਿ ਮਨ ਮੁਦਤਿ ਬਿਸਾਲਾ। ਪਰਨੋ ਬਦਨ ਪਰ ਜਮਨੋ ਗੁਲਾਲਾ ॥੩੦॥ ਸਭਿ ਕੇ ਬਰਣ ਲਾਲ ਹੁਇ ਗਏ। ਚਿੱਤ੍ਰੁਤਿ ਬਸਤ੍ਰ ਬਚਿੱਤ੍ਰੁਤਿ ਭਏ। ਇਮ ਸਤਿਗੁਰ ਬਹੁ ਕਰੇ ਬਿਲਾਸਾ। ਸਿੱਖ ਮਸੰਦ ਮਿਲੇ ਗਨ ਦਾਸਾ ॥ ੩੧ ॥ ਰਿਦੈ ਮੁਦਿਤਿ ਸਭਿ ਕੇ ਹੁਇ ਰਹੇ। ਕੁਸ਼ਲ ਪ੍ਰਸ਼ਨ ਸਭਿਹਿਨਿ ਸੋਂ ਕਹੇ। ਬਿੰਦ ਮਸੰਦ ਜਿ ਸਿਖ ਪਰਧਾਨੇ। ਕਰ ਜੋਰਤਿ ਨਿਜ ਸ਼ੋਧ ਬਖਾਨੇ ॥੩੨॥ ਮਹਾਂ ਦਿਵਾਨ ਲਗਨੋ ਦੁਤਿ ਪਾਵਤਿ। ਸ਼ਬਦ ਰਬਾਬੀ ਮੰਦਰ ਗਾਵਤਿ। ਗੁਰ ਸਿੱਖਨ ਕੋ ਮੇਲ ਸੁਹੇਲਾ।ਦੁਹਿ ਲੋਕਨ ਕੋ ਜਹਿੰ ਮੁਦ ਮੇਲਾ ॥ ੩੩ ॥ ਦਰਸ਼ਨ ਦੇਖਿ ਦੇਖਿ ਬਲਿਹਾਰੀ।ਅਧਿਕ ਪ੍ਰੇਮ ਤੇ ਸੁਖਦ ਉਦਾਰੀ[2]। ਸਵਾਪਹਿਰ ਸਤਿਗੁਰ ਭਹਿੰ ਥਿਰੇ। ਦਾਸ ਅਨੇਕ ਉਧਾਰਨਿ ਕਰੇ॥੩੪॥ ਕ੍ਰਿਪਾ ਦ੍ਰਿਸ਼ਟਿ ਦਾਸਨਿ ਪਰ ਡਾਰਤਿ। ਬਹੁਰ ਉਠਨਿ ਕੀ ਇੱਛਾ ਧਾਰਤਿ। ਪੁਰ ਕਾਮਨਾ ਕਰਿ ਸਭਿ ਕੇਰੀ। ਅੰਤਰ ਸਦਨ ਗਏ ਤਿਸ ਬੇਰੀ ॥ ੩੫ ॥ ਕਰਿ ਸ਼ਨਾਨ ਪੋਸ਼ਿਸ਼ ਲ ਔਰ। ਬੈਠਤਿ ਭੇ ਸੋਢੀ ਸਿਰਮੌਰ । ਖਾਨ ਪਾਨ ਕਰਿ ਨਿਸਾ ਬਿਤਾਈ। ਜਾਮ ਰਹੀ ਜਾਗੇ ਗੋਸਾਈਂ ॥ ੩੬ ॥ ਏਕ ਦਿਵਸ ਪੁਨ ਅਵਰ ਬਿਤਾਯੋ। ਤ੍ਰਿਥੀ ਦੂਜ ਕੋ ਸਮਿਧੈ ਆਯੋ*। 'ਬੀਚ ਬਜ਼ਾਰ ਸਥੰਡਲ[3] ਊਚੋ। ਰਚਹੁ ਫਰਸ਼ ਦੀਵ੍ਯ, ਨਰ ਮੂਚੇ ॥ ੩੭ ॥ ਤਨਹੁ ਚਾਨਨੀ ਚਾਰਹੁੰ ਕੋਨ। ਤਰੈ

[1]ਰੌਲਾ ਕਰਕੇ, ਪੁਕਾਰਕੇ। [2]ਬੜੇ ਮੁਖੀ। [3]ਥੜੇ। *ਪਾ:—ਸਮਾ ਹੁ।

ਚੰਦੋਵਾ ਬਾਂਧਹੁ ਤੌਨ। ਸਰਬ ਸਮਾਜ ਸੁ ਚਾਰੁ ਨਵੀਨ। ਤਯਾਰੀ ਕਰਹੁ ਬਿਲਮ ਤੇ ਹੀਨ' ॥ ੩੮ ॥ ਇਸ ਪ੍ਰਕਾਰ ਦਾਸਨਿ ਕੋ ਸਾਥ। ਹੁਕਮ ਬਖਾਨਜੋ ਜਗ ਗੁਰ ਨਾਥ।'ਕਰਹੁ ਸੁਨਾਵਨਿ ਸਭਿ ਕੋ ਡੇਰੇ।ਆਇ ਮਿਲੈ ਪੂਰਨ ਸਭਾ ਸ ਹੇਰੇਂ ॥ ੩੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਭਾਸੇ 'ਧੀਰੀ ਬੈਲਹਿ' ਪ੍ਰਸੰਗ ਬਰਨਨੰ ਨਾਮ ਦੀਤਿ ਪੰਚਾਸਤੀ ਅੰਸੂ ॥ ੫੨ ॥

੫੩. [ਸ਼੍ਰੀ ਹਰਿਰਾਇ ਜੀ ਨੂੰ ਗੁਰਿਆਈ]

ਦੋਹਰਾ ॥ ਸੁਨਿ ਕੈ ਫਿਰਜੋ ਨਕੀਬ ਤਬਿ ਸਿਖ ਸੰਗਤ ਕੋ ਮਾਂਹਿ। ਰਾਇਜੋਧ ਕੋ ਸੁਧ ਦਈ, ਅਪਰ ਸਭਿਨਿ ਕੇ ਪਾਹਿ ॥ ੧ ॥ ਚੌਪਈ ॥ 'ਆਜ ਲਗਹਿ ਗੁਰ ਕੋ ਦਰਬਾਰ। ਸਗਰੇ ਆਵਹੁ ਸਭਾ ਮਝਾਰ। ਰਾਉ ਰੰਕ ਸੰਗਤਿ ਕੇ ਸਾਰੇ। ਆਇ ਲਹੈਂ ਦਰਸ਼ਨ ਸੁਖ ਸਾਰੇ' ॥੨॥ ਕੀਰਤਪੁਰਿ ਕੋ ਚਹੁੰਦਿਸ਼ਿ ਡੇਰੇ। ਗਨ ਮਸੰਦ ਜੁਤਿ ਸਿੱਖਨਿ ਕੇਰੇ। ਸਭਿਹਿਨਿ ਕੋ ਸੁਧ ਕਹੀ ਪੁਕਾਰ। 'ਸੁਨਿ ਪਹੁੰਚਹੁ ਗੁਰ ਕੇ ਦਰਬਾਰ'॥੩॥ ਬੀਚ ਬਜ਼ਾਰ ਸਚੇਡਲ ਚਾਰੁ। ਊਪਰ ਫਰਸ਼ ਭਯੋ ਦਿਸ਼ਿ ਚਾਰੁ। ਸੇਤੁ ਚਾਂਦਨੀ ਕਰੀ ਲਗਾਵਨਿ। ਤਨਜੋ ਬਿਤਾਨ ਮਹਾਨ ਸੁਹਾਵਨ॥੪॥ਝਾਲਰ ਜ਼ਰੀ ਝਲਕਤੀ ਝੂਲਤਿ। ਕੁਸਮ ਜ਼ਰੀ ਕੇ ਜਥਾ ਫੂਲਤਿ। ਰੇਸ਼ਮ ਡੋਰਨ ਤੇ ਬਹੁ ਤਨਜੋ। ਬਹੁਤ ਮੋਲ ਕੋ ਸੁੰਦਰ ਬਨਜੋ॥੫॥ਦਿਪਤਿ ਅਮੰਦ[1] ਦੀਹ ਮਸਲੰਦ[2]।ਧਰਿ ਊਪਰ ਉਪਧਾਨੁ ਬਿਲੰਦ। ਲਗਜੋ ਮੋਲ ਬਹੁ ਸ਼ੋਭਤਿ ਆਛੇ। ਕਾਰੀਗਰਨਿ ਕੀਨਿ ਮਨ ਬਾਂਛੇ ॥ ੬ ॥ ਭਯੋ ਤਯਾਰ ਸੁਧ ਜਬੈ ਸੁਨਾਈ। ਉਠਿ ਪ੍ਰਭੁ ਗਮਨ ਕਰਜੋ ਤਿਸ ਥਾਈਂ। ਸ਼੍ਰੀ ਹਰਿਰਾਇ ਸੰਗ ਨਿਜ ਲੀਨਿ। ਮ੍ਰਿਦੁਲ ਸਰੂਪ ਸੁ ਬੈਸ ਨਵੀਨ॥੭॥ਸੂਰਜ ਮਲ,ਸ਼੍ਰੀ ਤੇਗ ਬਹਾਦਰ।ਕਰੇ ਹਕਾਰਨ ਤਿਹਠਾਂ ਸਾਦਰ। ਅਲੀਰਾਇ ਜੁਤਿ ਸਭਿ ਚਲਿ ਆਏ। ਨਿਜ ਨਿਜ ਦਾਸ ਸੰਗ ਸਮੁਦਾਏ ॥ ੮ ॥ ਭਾਨਾ ਸਾਹਿਬ ਬ੍ਰਿਧ ਕੋ ਅੰਸ਼। ਜੋ ਹੋਏ ਸਿੱਖੀ ਅਵਿਤੰਸ਼[3]।ਲੇ ਕਰਿ ਸਾਥ ਨਾਥ ਤਹਿਂ ਗਏ।ਬੰਦਤਿ ਗਾਦੀ ਬੈਠਤਿ ਭਏ ॥ ੯ ॥ ਚਮਰ ਚਾਰੁ ਚੰਚਲ ਚਤੁਰਾਈ। ਢੋਰਤਿ ਹੈਂਸਨਿ ਸਮਤਾ ਪਾਈ। ਸੁਰਜਮੁਖੀ[4] ਲੀਨਿ ਨਿਜ ਖਰੇ। ਜਨੁ ਸੂਰਜ ਦੂਸਰ ਬਿਧਿ ਕਰੇ ॥ ੧੦ ॥ ਰਾਇਜੋਧ ਤਬਿ ਚਲਿ ਕਰਿ ਆਧਰੁ। ਸੁਭਟ ਸਮੂਹਨਿ ਕੋ ਸੰਗ ਲਯਾਯੋ। ਚਰਨ ਸਦੇ ਜਨਿ ਕੋ ਕਰਿ ਨਮੋ। ਨਿਕਟਿ ਹੋਇ ਬੈਠਜੋ ਤਿਹ ਸਮੋ ॥ ੧੧ ॥ ਗੁਰ ਘਰ ਕੇ ਜੋਧਾ ਗਨ ਭਾਰੇ। ਸਭ ਚਲਿ ਆਏ ਆਯੁਧ ਧਾਰੇ।

[1]ਦਰਜੀ। [2]ਅਸਨਦ, ਗੱਦੀ [ਨ:, ਮਸਨਦ]। [3]ਸਿਖੀ (ਵਿਚ) ਸ਼ਿਰੋਮਣ। [4]ਪੱਖਾ।

ਜੋ ਜਿਸ ਦੇਸ਼ ਮਸੰਦ ਬਿਲੰਦ। ਸੰਗ ਸੰਗਤਾਂ ਲੈ ਕਰਿ ਬ੍ਰਿੰਦ ॥ ੧੨ ॥
ਪਹੁੰਚਤਿ ਭੇ ਸਭਿ ਸਭਾ ਮਝਾਰੇ। ਕਰਿ ਕਰਿ ਨਮੋ ਸੁ ਦਰਸ਼ ਨਿਹਾਰੇ।
ਪੁਰਿ ਕੇ ਪੰਚ ਜਿ ਨਰ ਪਰਧਾਨ। ਸਰਬ ਹਕਾਰੇ ਕਰਿ ਸਨਮਾਨ ॥੧੩॥
ਸੁੰਦਰ ਪਰਮਾਨੰਦ ਅਨੰਦਤਿ। ਬੈਠੇ ਆਇ ਗੁਰੂ ਕੇ ਬੰਦਤਿ। ਚੋਬਦਾਰ
ਲੈ ਕੰਚਨ ਆਸੇ[1]। ਖਰੇ ਭਏ ਗਨ ਅੱਗੂਧ ਪਾਸੇ[2]॥੧੪॥ ਚਹੁੰਦਿਸ਼ਿ ਮਹਿ
ਦਿਵਾਨ ਭਰਿ ਗਯੋ। ਸਭਿ ਸਮਾਜ ਤਹਿੰ ਆਵਤਿ ਭਯੋ। ਸ਼ਬਦ ਰਬਾਬੀ
ਇਕ ਦਿਸ਼ਿ ਗਾਵੈਂ। ਚਾਰਨ[3], ਭਾਟ ਕਬਿੱਤ ਸੁਨਾਵੈਂ ॥ ੧੫ ॥ ਤੀਨਹੁੰ
ਪੁੱਤ੍ਰ ਬਿਠਾਏ ਤੀਰ। ਸ਼੍ਰੀ ਗੁਰ ਹਰਿਗੁਵਿੰਦ ਬਰ ਬੀਰ। ਪੈਸੇ ਪੰਚ ਨਾਲਿਯਰ
ਏਕ। ਕਹਿ ਮੰਗਵਾਯੋ ਜਲਧਿ ਬਿਬੇਕ ॥ ੧੬ ॥ ਸਾਹਿਬ ਭਾਨੇ ਸਭਿ
ਬਿਧਿ ਜਾਨੀ। ਪਠਏ ਦਾਸ ਤੁਰਾਰੀ ਨਿਜ ਠਾਨੀ। ਕੇਸਰ ਚੰਦਨ ਕੋ
ਘਸਵਾਇ। ਕਲਸ਼ ਜਿਗਾ ਲਈ ਮੰਗਵਾਇ ॥੧੭॥ ਸ਼੍ਰੀ ਹਰਿਗੋਵਿੰਦ ਦੇਖਿ
ਬਖਾਨਾ। 'ਉਠਹੁ ਪ੍ਰਥਮ ਅਬਿ ਸਾਹਿਬ ਭਾਨਾ !'। ਇਮ ਕਹਿ ਆਪ ਉਠੇ
ਗੁਰ ਪੂਰੇ। ਪੌਤ੍ਰ ਬਿਲੋਕਤਿ ਸ਼੍ਰੀ ਮੁਖ ਰੂਰੇ ॥ ੧੮ ॥ ਤੀਨ ਪ੍ਰਦਛਨਾ ਫਿਰ
ਕਰਿ ਦੀਨਿ। ਪੈਸੇ ਪੰਚ ਨਾਲਿਯਰ ਲੀਨਿ। ਖਰੇ ਹੋਇ ਧਰਿ ਭੇਟ ਅਗਾਰੀ।
ਹਾਥ ਜੋਰਿ ਕਰਿ ਬੰਦਨ ਧਾਰੀ ॥੧੯॥ ਪੁਨ ਸਾਹਿਬ ਭਾਨੇ ਕਿਧ ਟੀਕਾ।
ਕੀਨਸਿ ਕੁਲ ਸੋਢੀ ਮਹਿ ਨੀਕਾ[4]। ਪੁਨ ਸਭਿ ਸੋਂ ਗੁਰ ਕਹੀ ਸੁਨਾਇ।
'ਮਮ ਸਮ ਅਬਿ ਜਾਨਹੁ ਹਰਿਰਾਇ' ॥ ੨੦ ॥ ਸਗਲ ਮਸੰਦਨਿ ਪਿਖਿ
ਸੁਨਿ ਬੈਨ। ਅਦਭੁਤ ਰਸ ਤੇ* ਫੂੱਲਜਤਿ ਨੈਨ। 'ਦੇਹਿ ਅੰਤ ਗੁਰ ਕੋ
ਪਹਿਚਾਨਨੋ। ਜਿਸ ਤੇ ਭਖਤ ਦੇਨਿ ਕੋ ਠਾਨਨੋ ॥ ੨੧ ॥ ਪਰਮੇਸ਼ੁਰ ਕੀ
ਅਚਰਜ ਬਾਤ। ਦੇਖਹੁ ਕਹਾਂ ਭਈ ਬੱਖਯਾਤ। ਗੁਰਤਾ ਉਚਿਤੈ ਸ਼੍ਰੀ
ਗੁਰਦਿੱਤਾ। ਪ੍ਰਥਮ ਪ੍ਰਲੋਕ ਪੰਥ ਕੋ ਲਿੱਤਾ ॥੨੨॥ ਬਛ ਪੌਤ੍ਰ ਕੀਨਸਿ ਕ੍ਰਿਤ
ਖੋਟੇ। ਮਾਲਿਕ ਭਖਤ[5], ਸਭਿਨਿ ਤੇ ਛੋਟੇ। ਤੀਨਹੁੰ ਸੁਤ ਢਿਗ ਬੈਠੇ ਰਹੋ।
ਸ਼੍ਰੀ ਹਰਿਰਾਇ ਪਰਮਪਦ ਲਹੋ' ॥ ੨੩ ॥ ਇਮ ਕਹਿ ਸਕਲ ਮਸੰਦ ਸੁ
ਸੰਗਤਿ। ਉਠੇ ਸੁ ਭੇਟ ਦੇਨਿ ਭਜਿ ਪੰਗਤਿ। ਕੀਨਿ ਤਿਲਕ ਕੇਸਰ ਬਰ
ਚੰਦਨ। ਹਾਥ ਜੋਰਿ ਕਰਿ ਠਾਨੀ ਬੰਦਨ ॥ ੨੪ ॥ ਪ੍ਰਥਮ ਉਪਾਇਨ
ਸਾਹਿਬ ਭਾਨਾ। ਹੋਹੁ ਅਗ੍ਰਜੀ ਜਿਗਾ ਮਹਾਨਾ। ਮੁਕਤਾ ਗੁੱਛਨਿ ਕਲਸ਼ੀ ਸੋਗ।

[1] ਸੋਨੇ ਦੇ ਡੰਡੇ, ਚੋਬਾਂ। [2] ਅਗਲੇ ਪਾਸੇ। [3] ਵੰਸਾਵਲੀ ਉਚਾਰਨ ਵਾਲੇ। [4] ਪ੍ਰਗਟ ਕੀਤਾ (ਤਿਲਕ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਨੂੰ)। [5] ਭਖਤ ਦੇ ਮਾਲਕ ਹੋਏ। *ਪਾ:—ਅਦਭੁਤ ਦਰਸਤਿ।

ਧਰੀ ਸੀਸ ਪਰ ਦਿਪਤਿ ਉਤੰਗ ॥ ੨੫ ॥ ਚੋਚਲ ਬਾਜੀ ਬਾਜ ਬਿਸਾਲਾ। ਅਰਪਨ ਕਰਤਿ ਭਯੋ ਤਤਕਾਲਾ। ਬ੍ਰਿੰਦ ਮਸੰਦ ਬਿਲੋਕਨਿ ਕੀਨਿ। ਜਥਾ ਜੋਗ ਭੇਟਨਿ ਸਭਿ ਦੀਨਿ ॥੨੬॥ ਧਨ ਪਟ ਭੂਖਨ ਚਪਲ ਤੁਰੰਗ। ਅਰਪਿ ਅਰਪਿ ਬੰਦਹਿੰ ਕਰ ਬੰਦਿ।ਸਤਿਗੁਰ ਕੋ ਚਲਿਬੋ ਪਰਲੋਕ। ਯਾਂਤੇ ਸਭਿ ਕੇ ਚਿਤ ਮਹਿੰ ਸ਼ੋਕ ॥ ੨੭ ॥ ਅਭਿਖੇਕਨ[1] ਪਿਖ ਸ੍ਰੀ ਹਰਿਰਾਇ। ਰਿਦੈ ਅਨੰਦ ਬਿਲੰਦੈ ਪਾਇ। ਬਹੁਤ ਬਿਚਾਰਿ ਸੋਚਤੇ ਸੋਚਨਿ। ਕਰਹਿੰ ਬਿਲੋਕਨਿ ਜੁਗ ਭਵਮੋਚਨ[2] ॥੨੮॥ ਤਿਸਛਿਨ ਸ੍ਰੀ ਹਰਿਰਾਇ ਅਗਾਰੀ। ਲਗੇ ਅੰਬਾਰ ਸੁ ਵਸਤੁ ਉਦਾਰੀ। ਰਾਇਜੋਧ ਭਬਿ ਪੰਚ ਤੁਰੰਗ। ਦਈ ਵਸਤੁ ਅਰ ਕੁਛ ਧਨ ਸੰਗ ॥ ੨੯ ॥ ਭਗਤੂ, ਬਹਿਲੋ, ਰੂਪਾ ਆਦਿ। ਗੁਰ ਕ੍ਰਿਤ ਹੈਰਿ ਭਏ ਅਹਿਲਾਦ। ਸਭਿਹਿਨਿ ਉਠਕਰਿ ਗ੍ਰੀਵਨਿਵਾਈ। ਅਰਪਿ ਉਪਾਇਨ ਕੋ ਸਮੁਦਾਈ ॥ ੩੦ ॥ ਸਭਿਹਿਨਿ ਗੁਰ ਕੀ ਆਗਜ੍ਞਾ ਮਾਨੇ। ਸ੍ਰੀ ਹਰਿਰਾਇ ਗੁਰੂ ਸਮ ਜਾਨੇ। ਤਤਛਿਨ ਜੋਤਿ ਦਿਪੀ ਅਧਿਕਾਈ। ਬਦਨ ਸਦਨ ਦ੍ਰੁਤਿ ਰਹਨੋ ਸੁਹਾਈ[3] ॥ ੩੧ ॥ ਅਤਿ ਸਮਰਥਤਾ ਪ੍ਰਾਪਤਿ ਭਈ। ਹਤਨਿ ਤ੍ਰਿਲੋਕੀ ਅਰੁ ਉਪਜਈ*[4]। ਇਮ ਦੈ ਕਰਿ ਗੁਰਤਾ ਬਛ-ਆਈ। ਸ੍ਰੀ ਸਤਿਗੁਰੂ ਅਨੰਦ ਉਪਾਈ ॥੩੨॥ ਸਭਿ ਮਸੰਦ ਅਰੁ ਸੰਗਤ ਬਿਖੈ। ਗੁਰੂ ਬਨਾਇ ਪੌਤ੍ਰ ਦਿਸ਼ਿ ਪਿਖੈਂ। ਕ੍ਰਿਪਾ ਕਰਤਿ ਬਹੁ ਪ੍ਰੇਮ ਉਪਾਵੈਂ। ਸਭਿ ਕੋ ਕਹਿ ਕਹਿ ਅੰਗ੍ਰ ਨਿਵਾਵੈਂ ॥ ੩੩ ॥ ਭਾਟ ਨਕੀਬ ਸੁਜਸੁ ਕੋ ਕਹੈਂ। ਦਰਬ ਬਿਭੂਖਨ ਬਖਸ਼ਿਸ਼ ਲਹੈਂ। ਧਨ ਗਨ ਦੀਨਿ ਰਬਾਬੀ ਗਾਵਤਿ। ਬਿੱਪ੍ਰ ਆਦ ਸਗਰੇ ਬਿਤ ਪਾਵਤਿ ॥ ੩੪ ॥ ਇਮ ਉਤ ਸਾਹਿ ਬਿਸਾਲ ਭਯੋ ਹੈ।–ਸਪਤਮ ਗੁਰ ਥਲ ਤਖਤ ਲਿਯੋ ਹੈ–। ਜਥਾ ਜੋਗ ਕਰਿ ਹਰਿਗੋਬਿੰਦ। ਬਿਦਤ ਬ੍ਰਿੰਦ ਮਹਿੰ ਕੀਨਿ ਬਿਲੰਦ[5] ॥ ੩੫ ॥ ਪੁਨ ਉਠਿ ਕਰਿ ਗਮਨੇ ਨਿਜ ਥਾਨ।ਪੌਤ੍ਰਾ ਸੰਗ ਲੀਨਿ ਗਹਿ ਪਾਨ। ਜਾਇ ਪ੍ਰਵੇਸ਼ੇ ਸ਼ੁਭ

---

[1]ਤਿਲਕ ਦੇਣਾ। [2]ਸੰਸਾਰ ਤੋਂ ਛੁਡਾਵਣ ਵਾਲੇ ਦੋਹਾਂ (ਭਾਵ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਤੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ) ਵਲ ਦੇਖਦੇ ਹਨ। [3]ਟੋਡਾ ਦਾ ਘਰ (ਗੁਃ ਹਰਿਰਾਇ ਜੀ ਦਾ) ਮੁਖ ਸੁਹਾ ਰਿਹਾ ਹੈ। [4]ਤ੍ਰਿਲੋਕੀ ਨੂੰ ਮਾਰਨ ਜਿਵਾਲਨ ਦੀ ਸਤਨਾ। [5]ਸਾਰਿਆਂ ਵਿਚ (ਸ੍ਰੀ ਗੁਰੂ ਹਰਿਰਾਇ ਜੀ ਨੂੰ) ਪ੍ਰਗਟ ਤੇ ਉੱਚਾ ਕੀਤਾ। *ਇਹ ਆਤਮ ਸਤਨਾ ਗੁਪਤ ਪ੍ਰਗਟ ਮੰਡਲਾਂ ਤੇ ਬਖਸ਼ੀ। ਇਹ ਸਭ ਤਾਕਤਾਂ ਉਹੋ ਹੁਕਮ ਹੈ ਸੀ ਜੋ ਗੁਰੂ ਜੀ ਦੇ ਦਿਤੇ ਬਿਨਾਂ ਕਿਸੇ ਨੂੰ ਪ੍ਰਾਪਤ ਨਹੀਂ ਸੀ ਹੋ ਸਕਦਾ, ਇਸੇ ਕਰਕੇ ਧੀਰਮਲ ਪ੍ਰਿਥੀਆ ਆਦਿਕ 'ਗੁਰੂ' ਨਹੀਂ ਬਣ ਸਕੇ, ਕਿਉਂਕਿ ਓਹ ਇਸ ਆਤਮ ਥਲ ਤੋਂ ਮੁੱਖਣੇ ਸੇ।

ਘਰ ਮਾਂਹਿ। ਬੈਠਿ ਪ੍ਰਥੇਕ ਬਿਠਾਏ ਪਾਹਿ ॥ ੨੬ ॥ ਸੰਗਤਿ ਅਰੁ ਮਸੰਦ ਉਠਿ ਚਾਲੇ। ਸਭਿਹਿਨਿ ਕੇ ਉਰ ਛੁਭਤਿ ਬਿਸਾਲੇ। 'ਸਤਿਗੁਰ ਤਨ ਤਯਾਗਨ ਕੋ ਚਹਾ। ਤੌ ਇਹ ਕ੍ਰਿੱਤ ਕਰੀ ਸਭਿ ਮਹਾਂ'॥੨੭॥ਮਿਲਿ ਮਿਲਿ ਆਪਸ ਮਹਿ ਬਹੁ ਕਹੈਂ। 'ਲਘੁ ਪੈਤ੍ਰੇ ਗੁਰਤਾ ਸਭਿ ਲਹੈ। ਤੀਨੋ ਪੁੱਤ੍ਰ ਛੁਛ ਹੀ ਰਹੇ। ਜੇਸ਼ਟ ਪੌਤ੍ਰਾ ਕਛੁ ਨ ਲਹੈ ॥੨੮॥ ਗੁਰ ਤਨ ਤਜਨਿ ਬਿਲੰਬ ਨ ਹੋਈ'। ਆਦਿ ਕੁਟੰਬ ਲਖਨੋ ਸਭਿ ਕੋਈ। ਤੇਜ ਬਿਸਾਲ ਜਿਨਹੁੰ ਬਿਰਧਾਯਹੁ। ਪੀਰੀ ਮੀਰੀ ਭਖਤ ਬਨਾਯਹੁ ॥ ੨੯ ॥ ਇਥੇ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਅਸਟਮ ਰਾਸੇ 'ਸ੍ਰੀ ਹਰਿਗੋਬਿੰਦ ਦੁਰਗਾ ਪੈਂਦ' ਪ੍ਰਥਮ ਅਧਯਾਏ ਕਥਾ ਗੋਪਾਲਸਤੀ ਅੰਸੂ ॥ ਪਤ੍ਰ ॥

੫੪. [ਸ੍ਰੀ ਸੂਰਜ ਮਲ ਤੇ ਮਾਤਾ ਮਰਵਾਹੀ]।

ਦੋਹਰਾ॥ਸੁਧ ਕੇ ਸੁਨਤਿ ਕੁਟੰਬ ਸਭਿ ਚਿੰਤਾ ਕੇ ਬਸਿ ਹੋਇ।ਬਹੁਤ ਬਿਸੂਰਤਿ ਦੁਖੀ ਮਨ ਬਿੱਪ੍ਰੈ ਦੁਹਿਬਧਿ ਜੋਇ[1] ॥ ੧ ॥ ਚੌਪਈ ॥ ਭਏ ਛੁਭਤਿ ਉਰ, ਸੁਨਿ ਮਰਵਾਹੀ। ਜਿਸ ਕੋ ਹਿਤ ਹੋਯੋ ਕਿਮ ਨਾਂਹੀ[2] ।–ਮੋਹ ਪੁੱਤ੍ਰ ਉਚਤੀ ਸਭਿ ਬਾਤ। ਧਾਰਤ ਗੁਨਨ ਰਿਦਾ ਅਵਦਾਤ[a]–॥ ੨ ॥ ਲਖ ਅਵਕਾਸ਼ ਗੁਰੂ ਢਿਗ ਆਈ। ਬੈਠਿ ਆਪਨੀ ਬ੍ਰਿਥਾ ਸੁਨਾਈ। 'ਮੈ ਸੁਤ ਮਹਿ ਕਯਾ ਅਵਗੁਨ ਜਾਨਾ?।ਜਿਸ ਤੇ ਰਾਖਨੇ ਛੁਛ ਸੁਜਾਨਾ ! ॥੩॥ ਰਾਵਰ ਕੇ ਅਨੁਸਾਰੀ ਸਦਾ। ਮਾਨਤਿ ਰਹਨੇ ਹੁਕਮ ਜਦ ਕਦਾ। ਜਿਸ ਕੋ ਚਿਤ ਸੇਵਾ ਮਹਿੰ ਰਹਨੋ। ਅੰਤ ਸਮੈ ਲੈਂ ਕੁਛ ਨਾਹੰ ਲਹਨੋ[a] ॥ ੪ ॥ ਕਹਾਂ ਕਰਹਿੰਗੇ ਰਾਵਰਿ ਪਾਛੈ। ਕਿਮ ਗੁਜ਼ਰਾਨ ਚਲਾਵੈਂ ਆਛੈ। ਘਰ ਕੇ ਖਰਚ ਅਨਕ ਪੁਕਾਰਾ। ਅਬ ਲੈਂ ਆਪ ਲੋਭ ਸਭ ਸਾਰਾ ॥ ੫ ॥ ਜਗ ਗੁਰ ਸਭ ਤੇ ਅਹੈ ਬਡੇਰੇ। ਦੇਤ ਉਪਾਇਨ ਲੋਕ ਘਨੇਰੇ । ਪੁੱਤ੍ਰ ਆਪ ਕ ਜੋ ਇਮ ਰਹੈਂ।ਦੇਖਾਹੰ ਨਰ ਤਬਿ ਕਯਾ ਜਸ ਕਹੈਂ ॥੬॥ ਪਰਾਹ ਮੰਦ ਇਨ ਕੀ ਗੁਜ਼ਰਾਨ । ਤਬਿ ਇਹ ਕਹਾਂ ਕ੍ਰੋਂਤ ਕੋ ਠਾਨ। ਅਬ ਲੈਂ ਸੋਧੇ ਨਾਹੰ ਕੁਛ ਕਰਿਬੋ । ਪਿਤਾ ਸਮੁੱਖ ਉਦਾਰ ਬਿਚਰਿਬੋ ॥੭॥ ਇਹ ਮਾਲਕ ਥ ਪੁਤ੍ਰ ਤੁਮਾਰੇ। ਸਭ ਬਿਧਿ ਛੁਛੇ ਰਾਖਿ ਲਚਾਰ[b]*। ਕਹਾਂ ਕਰਹੰ ਅਬ ਦੇਹੁ ਬਤਾਇ।ਜਥਾ ਜੋਗ ਕਾ ਦੇਹ ਚਲਾਇ ॥੮॥ਪੌਤ੍ਰਾ ਮਾਲਕ ਆਪ ਬਨਾਯਹੁ।

---

[1]ਦੋਵੇਂ ਗਲਾ (ਭਾਵ ਪੋਤ੍ਰੇ ਨੂੰ ਗੁਰਿਆਈ ਤੇ ਪੁਤ੍ਰੇ ਗੁਰੂ ਜੀ ਦਾ ਕੋਈ ਕੋਝ ਸਮਝਣਾ) ਪ੍ਰਤਿਕੂਲ ਦੇਖੀਆਂ। [2]ਜਿਸ ਦੇ ਮਤਲਬ ਦੀ ਗਲ ਕਿਵੇਂ ਥਾ ਨਾ ਹੋਈ। [a]ਉੱਜਲ। [a](ਆਪ ਜੀ ਦੇ) ਅੰਤ ਸਮੇਂ ਤਕ ਕੁਛ ਨਹੀ ਲਿਆ। [b]ਗ਼ਰੀਬ [ਫ਼ਾ:,ਲਾਚਾਰ]। *ਪਾ:–ਪਧਾਰੋ, ਪੁਨਾ:–ਚਲਾਵੋ।

ਗੁਰਤਾ ਦੇ ਕਰਿ ਬਹੁ ਬਿਦਤਾਯਹੁ। ਚਚੇ ਸ਼ਰੀਕਨਿ ਕੋ ਮਨ ਜਾਨਹਿ। ਕਿਮ ਹਰਿਰਾਇ ਪ੍ਰੇਮ ਕੋ ਠਾਨਹਿ[1] ॥੯॥ ਸੁਨਿ ਸ਼੍ਰੀ ਹਰਿਗੋਵਿੰਦ ਬਖਾਨੀ। 'ਕਸੋਂ ਚਿੰਤਾ ਚਿਤ ਕੀਨਿ ਮਹਾਨੀ। ਮਤਸਰ ਆਦਿ ਤਜਾਗ ਉਰ ਦੀਜੈ। ਨਹੀਂ ਛੋਭ ਕੋ ਮਨ ਮਹਿੰ ਕੀਜੈ॥੧੦॥ਗੁਰ ਕੇ ਸਿੱਖ ਜਿ ਸਿਦਕ ਕਮਾਵੈਂ। ਤਿਨ ਪਰਵਾਹਿ ਨ, ਸਭਿ ਕਿਛ ਪਾਵੈਂ। ਦੁਹਿੰ ਲੋਕਨ ਕੇ ਸੁਖ ਕੋ ਲੇਤਿ। ਕਮੀ ਨ ਕੋਈ ਰਹੈ ਨਿਕੇਤ ॥ ੧੧ ॥ ਇਹੁ ਗੁਰ ਕੇ ਸੁਤ ਸਭਿ ਕਿਛ ਲਾਇਕ। ਸਕਲ ਸੈਗਤਾਂ ਚਰਨ ਮਨਾਇਕ। ਇਨ ਕੋ ਕਹਾਂ ਰਹੈ ਪਰਵਾਹੁ। ਸਰਬ ਪਦਾਰਥ ਹੈ ਘਰ ਮਾਂਹੁ ॥ ੧੨ ॥ ਗੁਰਤਾ ਕੀ ਦੀਰਘ ਬਡਿਆਈ। ਸੋ ਪ੍ਰਭੁ ਕੇ ਕਰ ਅਹੈ ਸਦਾਈ*। ਜੋ ਲਾਯਕ ਸੋਈ ਇਸ ਪਾਵੈ। ਨਹਿੰ ਉਪਾਇ ਤੇ ਕਿਮ ਬਨਿ ਆਵੈ ॥ ੧੩ ॥ ਸੁਤ ਪੋਤ੍ਰੇ ਆਦਿਕ ਪ੍ਰਿਯ ਜੋਇ। ਨਹੀਂ ਸਮਰਥ ਲੇਯਬੇ ਕੋਇ। ਪ੍ਰਥਮ ਗੁਰਨਿ ਕੋ ਚਿਤਵੈਂ ਨਾਹੀਂ[1]। ਸਕਲ ਕੁਟੰਬ ਹੁਤੋ ਤਿਨ ਪਾਹੀ॥੧੪॥ ਦੇਖਨੋ ਉਚਿਤ ਦਾਸ ਕੋ ਦਈ। ਪ੍ਰਿਯ ਸਨਬੰਧੀ ਕਿਨਹੁੰ ਨ ਲਈ'। ਸੁਨਿ ਮਰਵਾਹੀ ਰਿਸ ਉਰ ਭਾਰੀ।—ਕਰਹਿੰ ਬਾਰਤਾ ਟਾਰਨਵਾਰੀ ॥ ੧੫ ॥ ਇਨ ਕੋ ਤਨ ਤਜਾਗਨਿ ਕੋ ਸਮੈ। ਪਾਛੇ ਕੌਨ ਮਾਨਿ ਹੈ ਹਮੈਂ। ਪਤਿ ਪਰ ਹੀ ਹਮਰੋ ਭਰਵਾਸਾ। ਇਨਤੇ ਭੀ ਅਬਿਭਏ ਨਿਰਾਸਾ॥੧੬॥ਪਤਿ ਕੇ ਜੀਵਤਿਵਹਿਰ ਸਿਧਾਊਂ।ਕੈ ਅਬਿ ਵਸਤੁ ਇਨ੍ਹੈ ਤੇ ਪਾਊਂ—।ਇਮ ਬਿਚਾਰਿ ਚਿਤ ਮਹਿੰ ਉਪਜਾਈ।ਗੁਰੁ ਨਿਕਟਿ ਤੇ ਉਠਿਕਰਿ ਆਈ॥੧੭॥ਨਿਜਘਰ ਮਹਿੰ ਸਭਿ ਤਜਾਰੀਕੀਨਿ। ਸੁਰਜਮਲ ਬੁਲਾਇ ਢਿਗ ਲੀਨਿ।'ਸੁਨਹੁ ਪੁੱਤ੍ਰ! ਅਬਿ ਕਜਾ ਹਮ ਕਾਜੁ। ਕਰੋ ਨਿਰਾਸ ਗੁਰੂ ਮਹਾਰਾਜੂ॥੧੮॥ਇਨਕੋ ਤਨ ਜਬਿ ਲਗ ਥਿਰ ਅਹੈ। ਤਬਿਲੌ ਇਹਾਂ ਰਹਨਿ ਹਮ ਲਹੈਂ।ਪੁਨ ਹਰਿਰਾਇ ਮਾਲਕੀ ਲੀਨਿ। ਕਿਮ ਕੁਛ ਦੇਇ ਸ਼ਰੀਕਾ ਚੀਨ॥੧੯॥ਬਡੇ ਪੌਤ੍ਰ ਨੋ ਪੁਰਿ ਕਰਤਾਰ। ਛਲ ਕਰਿ ਲੀਨੋ ਸਰਬ ਸੰਭਾਰ। ਤਹਾਂ ਗੰਥ ਸਾਹਿਬ ਭੀ ਰਾਖਨੋ। ਨਹੀਂ ਪਿਤਾਮੇ ਕੋ ਢਿਗ ਕਾਂਖਨੋ[2] ॥੨੦॥ ਤੁਮ ਨਿਤ ਨਿਕਟਿ ਰਹੇ ਕਜਾ ਪਾਯੋ?। ਯਾਂਤੇ ਅਬੈ ਰਹਨਿ ਨਹਿੰ ਭਾਯੋ। ਚਲਹੁ ਜੀਵਕਾ ਕੁਛ ਕਿਤ ਕਰੀਏ। ਇਨ ਤੇ ਆਸ ਨ ਉਰ ਕੁਛ ਧਰੀਏ' ॥ ੨੧ ॥ ਇੱਤਜਾਦਿਕ ਸੁਤ ਕੋ ਸਮੁਝਾਯੋ। ਉਠਿ

[1] ਪਹਿਲੇ ਗੁਰੂ ਸਾਹਿਬਾਂ ਨੂੰ ਯਾਦ ਨਹੀਂ ਕਰਦੇ। [2] ਪਿਤਾਮੇ ਪਾਸ (ਰਹਿਣਾ) ਨਹੀਂ ਚਾਹਿਆ।

*ਇਹ ਟੱਬੀ ਭੇਤ ਸਤਿਗੁਰ ਨੇ ਸਾਡ ਦੱਸਿਆ ਹੈ।

ਚਲਿਬੋ ਚਿਤ ਮਹਿੰ ਤਬਿ ਭਾਯੋ। ਵਸਤੁ ਸਕਟ ਪਰ ਸਭਿ ਲਦਵਾਈ। 'ਹਮ ਨਹਿੰ ਬਾਸਹਿੰ' ਸਭਿਨਿ ਸੁਨਾਈ ॥੨੨॥ ਨਿਜ ਸਨੇਦਨ ਜੁਰਿਵਾਇ ਮੰਗਾਯੋ।ਚਪਲ ਤੁਰੰਗ ਪੁੱਤ੍ਰ ਹਿਤ ਆਯੋ।ਦਾਸੀ ਬਹਿਲ ਬਿਖੈ ਚਢਿਵਾਇ। ਸਾਭ ਸਮਾਜ ਨਿਜ ਸੰਗ ਲਵਾਇ ॥ ੨੩ ॥ ਨਿਕਸੇ ਕੀਰਤਪੁਰਿ ਕੋ ਛੋਰਿ। ਦੌਰੇ ਦਾਸ ਗਏ ਗੁਰ ਓਰ। ਨਿਕਟਿ ਹੋਇ ਅਰਦਾਸ ਉਚਾਰੀ। 'ਕਰਸਿ ਮਾਤ* ਸੂਰਜ ਮਲ ਤਯਾਰੀ ॥੨੪॥ ਨਿਕਾਸ ਗਏ ਪੁਰਿ ਵਹਿਰ ਨਿਹਾਰੇ। ਕੋ ਜਾਨੈ ਕਿਸ ਥਾਨ ਸਿਧਾਰੇ'। ਸੁਨਿ ਗੁਰ ਹਰਿਗੋਵਿੰਦ ਤਬਿ ਕਹਯੋ। ਭਾਨੇ ਸਾਹਿਬ ਕੋ ਢਿਗ ਲਹਯੋ ॥ ੨੫॥ 'ਗਮਨਹੁ ਤੁਰਨ ਕਰਹੁ ਬਹੋਰਨ'। ਸਮੁਝਾਵਹੁ ਆਨਹੁ ਕਰਿ ਮੋਰਨ'। ਸੁਨਤਿ ਗਯੋ ਤਤਛਿਨ ਤਹਿੰ ਭਾਨਾ। ਰੋਕਿ ਅਗਾਰੀ ਬਾਕ ਬਖਾਨਾ ॥੨੬॥ 'ਸੁਨਹੁ ਮਾਤ ! ਜਬਿ ਲਗਿ ਗੁਰ ਤਨ ਹੈ। ਤੁਮਰੋ ਗਮਨ ਕਹੂੰ ਨਹਿੰ ਬਨਿ ਹੈ। ਏਕ ਬਾਕ ਤੇ ਸਭਿ ਕੁਛ ਹੋਇ। ਅਸ ਪਤਿ ਕੋ ਸੇਵਨ ਸ਼ੁਭ ਜੋਇ ॥੨੭॥ਸੂਰਜਮਲ ਭੀ ਤਿਨ ਸੁਤ ਪਯਾਰੇ। ਸਭਿ ਕਿਛ ਦੈ ਹੈਂ ਰਖੈਂ ਸੁਖਾਰੇ। ਪ੍ਰਿਥ ਬਾਕਨਿ ਕੋ ਕਹਾਤ ਹਮੇਸ਼। ਸਤਿਗੁਰ ਕਰਨਾ ਕਰਤਿ ਵਿਸ਼ੇਸ਼ ॥੨੮॥ਤਿਨ ਸੋਂ ਰੂਠਨਿ ਨਹਿੰ ਬਨਿ ਆਵੈ। ਭੂਤ ਭਵਿੱਖਤ ਜੁ ਸਭਿ ਲਖਿ ਪਾਵੈਂ। ਅਬਹਿ ਵਸਹੁ ਪਰਵਾਰ ਕਿ ਬੀਚ†। ਕਜੋਂ ਮਾਨਤ ਹੋ ਰਿਸ ਮਨ ਬੀਚ† ॥ ੨੯ ॥ ਸੁਤ ਕੀ ਕੁਸ਼ਲ ਬੀਸ ਬਿਰਧਾਵਨ। ਇਹ ਚਿਤ ਚਹੁ ਪਤਿ ਤੇ ਕਰਿ ਪਾਵਨ। ਸਭਿ ਕੇ ਮਨ ਕੀ ਜਾਨਹਿ ਸ੍ਵਾਮੀ। ਛਪਹਿ ਨਹੀਂ ਕੁਛ, ਅੰਤਰਜਾਮੀ' ॥ ੩੦ ॥ ਸੁਨਿ ਮਰਵਾਹੀ ਬਾਕ ਬਖਾਨਾ। 'ਅਬ ਸੂਰਜ ਮਲ ਬੈਸ ਮਹਾਨਾ। ਚਹੀਯਾਤ ਗੁਰਤਾ ਇਸ ਕੋ ਲਏ।ਕੋ ਅਵਗੁਨ ਪਖਿ ਨਾਹਿੰਨ ਦਏ ?॥ ੩੧॥ਲਯੋ ਭ੍ਰਾਤ ਬਛ ਕੋ ਸੁਤ' ਟਾਕਾ।ਪਾਤ‡ ਪੀਛੈ ਵਧਿ ਜਾਇ ਸ਼ਰੀਕਾ। ਕਿਮ ਇਹ ਬਸਨ ਦੀਹੁ ਨਿਜ ਨੇਰੇ। ਅਬਹਿ ਨ ਪ੍ਰਾਪਤਿ ਜ ਸੁਤ ਮੇਰੇ' ॥ ੩੨ ॥ ਸੁਨਿ ਭਾਨੇ ਸ਼ੁਭ ਬੈਨ ਬਖਾਨੇ। 'ਪਾਵਹੁ ਨਿਕਟਿ ਕਿ ਦੂਰ ਪਯਾਨੇ' ? । ਰਹਹੁ ਸਮੀਪ ਕਰਹੁ ਨਿਜ ਬਿਨੈ। ਚਿਤ ਬਾਛਤਿ ਸਭਿ ਹੀ ਭਾਖ ਬਨੈ' ॥੩੩॥ ਇੱਤਮਾਦਿਕ ਕਹਿ ਬਹੁ ਸਮੁਝਾਈ। ਲਯਾਇ ਬਹੋਰਿ

---

[1]ਮੋੜ ਲਿਆਓ। [2]ਵੱਡੇ ਭਰਾ ਦੇ ਪੁੱਤ੍ਰ ਨੇ। [3]ਨੇੜੇ ਰਹਿ ਕੇ ਪਾਵੇਂਗੇ ਕਿ ਦੂਰ ਗਿਆਂ (ਪਾਵੇਂਗੇ) ? ਭਾਵ ਕੋਲ ਰਿਹਾਂ ਹੀ ਕੁਛ ਮਿਲੇਗਾ। *ਪਾਃ—ਕਰਿ ਸਮਾਜ। †ਪਾਃ—ਅਬਹਿ ਵਸਹੁ ਸਭਿ ਮਾਲਕ ਜੀ। ਕਜੋਂ ਮਾਨਤ ਹੈ ਰਿਸ ਧਰਿ ਚੀਤ। ‡ਪਾਃ—ਮਤਿ।

ਬਿਨੈ ਬਹੁ ਗਾਈ। ਮਰਵਾਹੀ ਨਿਜ ਸਦਨ ਸਿਧਾਰੀ। ਧਰੀ ਵਸਤੁ ਲੇ ਲੇ ਪੁਨ ਸਾਰੀ ॥ ੩੪ ॥ ਸੂਰਜ ਮਲ ਕੋ ਲੇ ਸੰਗ ਭਾਨਾ। ਸ਼੍ਰੀ ਹਰਿਗੋਵਿੰਦ ਨਿਕਟਿ ਪਧਾਨਾ। ਪਹੁੰਚਿ ਬੰਦਨਾ ਕੀਨਿ ਅਗਾਰੀ। ਭਾਨੇ ਸਗਰੀ ਬਾਤ ਉਚਾਰੀ ॥ ੩੫ ॥ 'ਮਹਾਂਰਾਜ ! ਰਾਵਰ ਕੋ ਪਾਛੈ। ਪ੍ਰਿਥਕ ਜੀਵਕਾ ਇਹ ਸਭਿ ਬਾਂਛੈ'। ਨਿਕਟਿ ਖਰੋ ਸੁਤ ਓਰ ਨਿਹਾਰਾ। ਸ਼੍ਰੀ ਹਰਿਗੋਵਿੰਦ ਬਾਕ ਉਚਾਰਾ ॥੩੬॥ 'ਕਹੁ ਸੂਰਜਮਲ ! ਕਯਾ ਚਿਤ ਅਹੈ ?। ਗੁਰੁ ਬਨਨ ਕੋ ਮਨ ਮਹਿੰ ਚਹੈਂ ?'। ਹਾਥ ਜੋਰਿ ਥਿਰ ਸਮੁਖ ਥਖਾਨਾ। 'ਮੈਂ ਨ ਮਨੋਰਥ ਮਨ ਇਮ ਠਾਨਾ ॥ ੩੭ ॥ ਜੇ ਪ੍ਰਸੰਨਤਾ ਅਪਨੀ ਠਾਨਹੁ। ਮੁਝ ਕੋ ਦੇਨੋ ਉਚਿਤੈ ਜਾਨਹੁ। ਤੌ ਸਿੱਖੀ ਅਪਨੀ ਮੁਝ ਦੀਜੈ। ਗੁਰਤਾ ਭਾਰ ਨ ਸਹੌਂ ਲਖੀਜੈ' ॥ ੩੮ ॥ ਸੁਨਤਿ ਪ੍ਰਸੰਨ ਕ੍ਰਿਪਾਨਿਧਿ ਹੋਏ। ਸੋ ਪ੍ਰਸੰਨ ਹੁਇ ਸੁਤ ਅਵਿਲੋਏ। 'ਸਾਧ ਸਾਧ ਤੈਂ ਸਭਿ ਕਿਛ ਲੀਨਾ। ਗੁਰਤਾ ਆਦਿਕ ਜੋ ਵਥੁ ਪੀਨਾ॥੩੯॥ਸਿੱਖੀ ਕੇ ਅਧੀਨ ਹੈਂ ਸਾਰੀ॥ਬਧਹਿ ਬੰਸੁ ਬਹੁ ਤੋਹਿ ਅਗਾਰੀ। ਗੁਰਤਾ ਭੀ ਪ੍ਰਾਪਤਿ ਹੁਇ ਜੈ ਹੈ। ਅਧਿਕ ਬਡਾਈ ਕੋ ਤਬਿ ਪੈਂ ਹੈਂ ॥ ੪੦ ॥ ਚਲਹਿ ਪੰਥ ਮੇਰੋ ਜਗ ਭਾਰੀ। ਸੋ ਸਭਿ ਪੂਜਾ ਕਰਹਿ ਤੁਮਾਰੀ। ਕਿਸੁ ਵਸਤੁ ਕੀ ਕਮੀ ਨ ਹੋਇ। ਅਸ ਨਿਜ ਬੰਸ ਤੋਹਿ ਜਗ ਜੋਇ ॥ ੪੧ ॥ ਸਿੱਖੀ ਜਾਚਨ ਤੇ ਸਭਿ ਪਾਈ। ਤੋਹਿ ਬੰਸ ਕੀ ਵਧਹਿ ਬਡਾਈ'। ਗੁਰੁ ਪਿਤਾ ਕੇ ਸੁਨਿ ਕਰਿ ਬੈਨ। ਬੰਦਨ ਕੀਨਿ ਨੀਚ ਕਰਿ ਨੈਨ ॥੪੨॥ ਸਕਲ ਬਾਕ ਜਨਨੀ ਸੰਗ ਕਹੇ। ਸੁਨਿ ਕਛੁ ਰਿਸ ਉਰ ਹਾਨੀ ਲਹੇ। –ਨਿਸ਼ਫਲਬਾਕ ਨ ਇਨਕੋਹੋਇੰ–।ਇਹੁਬਿਸਵਾਸਸਦਾ ਮਨਕੋਇ॥੪੩॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਸੂਰਜ ਮਲ ਮਰਵਾਹੀ' ਪ੍ਰਕਰਣ ਵਰਨਨੰ ਨਾਮ ਚਤਰ ਪੰਚਾਸਤੀ ਅੰਸੁ ॥ ੫੪ ॥

੫੫. [ਮਾਤਾ ਨਾਨਕੀ ਜੀ ਦੀ ਵੇਨਤੀ]।

ਦੋਹਰਾ ॥ ਇਮ ਮਰਵਾਹੀਂ ਧੀਰ ਕਛ ਰਹੀ ਪਾਇ ਘਰ ਮਾਂਹਿ। ਤਊ ਅਧਿਕ ਚਿੰਤਾ ਰਿਦੈ,ਜਰੀ ਜਾਤਿ ਸੋ[1] ਨਾਂਹਿ ॥੧॥ਚੌਪਈ॥ ਕੁਰ ਬਿਸੂਰਤਿ:–ਬਿੱਪ੍ਰੋ ਹੋਵਾ[2]। ਛੁਛਾ ਅਪਨਿ ਪੁੱਤ੍ਰ ਕੋ ਜੋਵਾ। ਗੁਰਤਾ ਲਹੀ ਸ਼ਰੀਕ–, ਬਿਚਾਰੈ।–ਹਮ ਨਿਰਬਲ ਹੁਇੰ,ਸੋ ਥਲ ਧਾਰੈ ॥੨॥ ਕੰਤ ਸ਼ਰੀਰ ਕਿਤਿਕ ਦਿਨ ਕੇਰਾ। ਵਧਹਿ ਉਤਾਇਲ ਪੀਛੈ ਝੇਰਾ–। ਨਿਸ ਦਿਨ ਗਿਨਹਿ ਗਟੀ ਇੱਤ੍ਰਾਦਿ। ਸੋਚਤਿ ਸੋਚਨਿ ਹੁਇ ਬਿਸਮਾਦਿ ॥ ੩ ॥–ਕਹਾਂ ਹੁਤੀ,

[1]ਓਹ ਚਿੰਤਾ। [2]ਉਲਟੀ (ਗਲ) ਹੋਈ ਹੈ।

ਅਬਿ ਕਜਾ ਹੁਇ ਜੋ ਹੈਕੰਤ ਪ੍ਰਭੂ ਬਿਨ ਕਿਮ ਸੁਖ ਔਰੈ– ।ਇੱਤਜਾਦਿਕ ਇਤੰਤ ਮਰਵਾਹੀ। ਸੁਨਹੁ ਨਾਨਕੀ ਜਿਮ ਚਿਤ ਚਾਹੀ ॥ ੪ ॥ ਅਤਿ ਚਿੰਤਾਤਰ ਭਈ ਬਿਚਾਰੀ।–ਔਚਕ ਕਹਾਂ ਕੰਤ ਕ੍ਰਿਤ ਕਾਰੀ[1]।ਪੁੱਤ੍ਰ[2]ਗਰੀਬ ਨ ਜਾਨੈ ਕਾਊ । ਸਦਾ ਮਸਤ ਜਿਮ ਸਰਲ ਸੁਭਾਊ ॥ ੫ ॥ ਜਗ ਕੇ ਚਤੁਰਾਈ ਬਿਵਹਾਰੇ । ਕਬਿ ਨ ਆਜ ਲਗਿ ਅੰਗੀਕਾਰੇ। ਕਿਸ਼ ਮਸੰਦ ਸੋਂ ਮੇਲ ਨ ਠਾਨਾ । ਆਵਤਿ ਦਰਬ ਜਿਨਹੁੰ ਕੇ ਪਾਨਾਂ ॥ ੬ ॥ ਸਿਖ ਸੰਗਤਿ ਕੋ ਜਾਨਹਿ ਭੇਵ[3]। ਮਸਤਕ ਟੇਕਹਿ ਸਮ ਗੁਰ ਦੇਵ । ਨਾਂਹਿ ਤ ਏਕਾਕੀ ਬਹੁ ਬੈਸੇ । ਨਹਿੰ ਜਾਨਹਿੰ ਘਰ ਕੀ ਕ੍ਰਿਤ ਕੈਸੇ–॥ ੭॥ ਇੱਤਜਾਦਿਕ ਬਹੁ ਰਿਦੈ ਬਿਚਾਰ । ਗੁਰ ਆਵਹਿੰ ਜਬਿ ਕਰਨਿ ਅਹਾਰ।ਬੈਠਹਿ ਤਬਿ ਸਮੀਪ ਸੋ ਆਇ । ਚਿਤ ਕੋ ਸੰਕਟ ਦੇਤਿ ਸੁਨਾਇ ॥ ੮ ॥ 'ਹੁਤੋ ਆਸਰਾ ਏਕ ਹਮਾਰੇ । ਕ੍ਰਿਪਾ ਕਰਤਿ ਬਖਸ਼ਤਿ ਸੁਖ ਸਾਰੇ । ਕਿਸ਼ ਵਸਤੁ ਕੀ ਚਿੰਤ ਨ ਬਯਾਪੈ । ਸਕਲ ਪਦਾਰਥ ਦੀਨਸਿ ਆਪੈ ॥ ੯ ॥ ਪੀਛੇ ਕਹਾਂ ਕਰਹਿ ਸੁਤ ਮੋਰੋ । ਜਿਨਹੁੰ ਨ ਜਗ ਮਹਿੰ ਕੁਛ ਕ੍ਰਿਤ ਕੋਰੋ । ਉਦਾਸੀਨ ਇਤਿ ਰਹੈ ਇਕਾਕੀ।ਮਿਲਿਬੋ ਮੁਲਾਕਤ ਨਹਿੰ ਕਾਂਕੀ ॥੧੦॥ ਲਖਹੁ ਆਪ ਭੀ ਤਾਂਹਿ ਸੁਭਾਊ । ਹੋਤੁ ਜੀਵਕਾ ਕਾਰਨ ਕਾਊ । ਛੁਛੇ ਛੋਰਿ ਚਹਹੁ ਤੁਮ ਚਾਲੈ । ਕਹਹੁ ਸੁ ਕਿਸ ਕੇ ਲਾਗਹਿੰ ਪਾਲੈ॥੧੧॥ਦਈ ਸ਼ਰੀਕਨਿ ਕੋ ਬਡਿਆਈ। ਤਿਨ ਕੇ ਸੰਗ ਨ ਕਿਮ ਬਨਿ ਆਈ । ਇਕ ਪੌਤ੍ਰੇ ਗਰ ਗ੍ਰੰਥ ਸੰਭਾਰਾ । ਦੂਜੀ ਆਪਨੇ ਥਲ ਬੈਠਾਰਾ' ॥੧੨ ॥ ਸ੍ਰੀ ਹਰਿਗੋਵਿੰਦ ਕਹਿ ਸਮੁਝਾਈ । 'ਚਿਤ ਮਹਿੰ ਚਿੰਤਾ ਕਰਹੁ ਨ ਕਾਈ । ਗੁਰ ਸੁਤ ਪੂਜਨੀਯ ਜਗ ਕੋਰੇ । ਦੇਹਿੰ ਉਪਾਇਨ ਸਿੱਖ ਘਨੇਰੇ॥੧੩॥ ਇਨ ਕੇ ਆਸ਼੍ਰਿਤ[4] ਹੈਂ ਨਰ ਜ੍ਰਿੰਦਾ ਖਾਨ ਪਾਨ ਗੁਜ਼ਰਾਨ ਬਿਲੰਦਾ । ਬਹੁਤਨਿ ਕੇ ਦਾਤਾ ਇਹੁ ਹੋਵੈਂ।ਸੇਵਹਿ ਸਿੱਖ ਭਲੇ ਨਿਜ ਜੋਵਹਿੰ' ॥ ੧੪ ॥ ਇਸ ਬਿਧਿ ਬਹੁ ਪ੍ਰਕਾਰ ਸਮੁਝਾਵੈਂ । ਤਊ ਨਾਨਕੀ ਧੀਰ ਨ ਪਾਵੈ।ਨਿਸ ਦਿਨ ਬੀਤੈ ਗਿਨਤਨੋਂ ਗਿਨਤੀ।ਚਿਤ ਤੇ ਕਰਹਿ ਗੁਰੂਨਿ ਸੋਂ ਬਿਨਤੀ ॥੧੫॥–ਸ਼੍ਰੀ ਨਾਨਕ ਜੀ ਬਨਹੁ ਸਹਾਈ। ਮਮ ਸੁਤ ਕੋ ਦੇਵਹਿ ਬਡਿਆਈ । ਅਹੋ ਨਿਮਾਨਨਿ ਕੇ ਤੁਮ ਮਾਨ । ਸਦਾ ਨਿਤਾਨਨਿ ਕੇ ਛਤ੍ਰ ਤਾਨ ॥੧੬॥ ਬਧਿ ਚਤੁਰਾਈ ਕੋ[*] ਸਹਾਇ। ਨਿਜ

[1]ਕੀਤੀ ਹੈ । [2](ਮੇਰਾ) ਪੁੱਤ੍ਰ । [3]ਸੰਗਤ ਵਿਚੋਂ ਕੋਈ (ਵਿਰਲਾ) ਸਿਖ ਭੇਦ ਜਾਣਦਾ ਹੈ (ਮੇਰੇ ਪੁੱਤ੍ਰ ਦਾ)। [4]ਆਸਰੇ । *ਪਾ:–ਕਿਧੌਂ ।

ਨਿਜ ਹਿਤ ਸਭਿ ਕਰਹਿੰ ਉਪਾਇ। ਮਮ ਸੁਤ ਸਭਿ ਬਾਤਨ ਤੇ ਹੀਨ। ਮਸਤ ਸੁਭਾਵ, ਨ ਕਛੂ ਪ੍ਰਬੀਨ[1]–॥ ੧੭ ॥ ਇਮ ਦਿਨ ਕੇਤਿਕ ਜਬਹਿ ਬਿਤਾਏ।ਸ਼੍ਰੀ ਹਰਿਰਾਇ ਸੁ ਗੁਰਤਾ ਪਾਏ।ਕਹਤਿ ਨਿਤਾਪ੍ਰਤਿ ਪ੍ਰਭੁਕੇਸਾਥ। ਚਿਤਵਹਿ ਨਾਨਕੀ ਚਿੰਤਾ ਗਾਥ ॥ ੧੮ ॥ ਭੂਰ ਬਿਸੂਰਤਿ ਰਿਦੈ ਦੁਖਾਰੀ। ਕੁਛ ਬਸ ਚਲੈ ਨ,ਹੋਤਿ ਲਚਾਰੀ।ਉਰ ਤਪਤਾਇ ਅਜੋਗ ਬਿਚਾਰੈ।–ਅਸ ਗੁਰ ਕੇ* ਸੁਤ ਸ਼ਕਤਿ ਨ ਧਾਰੈ[2]?॥੧੯॥ਪੈਂਤ੍ਰੇ ਸਰਬ ਭਾਂਤਿ ਬਡਿਆਏ। ਰਖਿ ਛੁਛੇ ਸਭਿ ਨੰਦ ਬਿਠਾਏ[3]–। ਇਕ ਦਿਨ ਮਹਿੰ ਸ਼੍ਰੀ ਹਰਿਗੋਵਿੰਦ। ਹਿਤ ਅਹਾਰ ਕੇ ਬਾਹੁ ਬਿਲੰਦ[4] ॥ ੨੦ ॥ ਰਿਦੈ ਅਨੰਦਤਿ ਚਲਿ ਕਰਿ ਆਏ। ਦੀਰਘ ਦਰਸ਼ਨ[5] ਦੁਤੀ ਸੁਹਾਏ। ਕੁੰਜਰ ਮਦ ਬਿਲੰਦ ਜੁਤਿ ਜੈਸੇ[6]। ਗਮਨਤਿ, ਸ਼ੋਭਾ ਪ੍ਰਾਪਤਿ ਤੈਸੇ॥ ੨੧ ॥ ਬੈਠੇ ਆਸਨ ਪਰ ਸ਼ੁਭ ਥਾਨ। ਥਾਰ ਪਰੋਸਜੋ ਅਸਨ ਮਹਾਨ। ਸੁਖਮ ਚਾਵਰ ਅਨਿਕ ਪ੍ਰਕਾਰੇ। ਸੂਪਕਾਰ ਬੁਧਿ ਸਾਥ ਸੁਧਾਰੇ ॥੨੨॥ ਮਧੁਰ, ਸਲਵਣ, ਤੁਰਸ਼ ਚਰਪਰੇ[7]। ਪਾਇਸ ਆਦਿ ਅਹਾਰ ਜਿ ਕਰੈ। ਪਾਨ ਪਖਾਰਿ ਪਾਨਿ ਕੇ ਸਾਥ। ਅਚਵਨ ਕਰਨਿ ਲਗੇ ਜਬਿ ਨਾਥ ॥ ੨੩ ॥ ਲਖਿ ਅਵਕਾਸ਼ ਨਾਨਕੀ ਆਈ। ਬੈਠੀ ਅਭਿਬੰਦਨ ਕਰਿ ਸਾਂਈਂ। ਸਨੈ ਸਨੈ ਗੁਰ ਅਚਹਿੰ ਅਹਾਰ।ਹਾਥ ਜੋਰਿ ਪਤਿ ਸਾਥ ਉਚਾਰ॥੨੪॥[8]ਸੁਨਹੁ ਗ਼ਰੀਬਨਿਵਾਜ!ਸੁ ਅਰਜ਼ੀ। ਮੋਹਿ ਬਤਾਵਹੁ ਆਪਨ ਮਰਜ਼ੀ। ਸਭਿ ਤੇ ਲਘੁ ਨੰਦਨ ਇਹ ਮੋਰੋ। ਇਸ ਦਿਸ਼ਿ ਤੇ ਸ਼ਿਸ਼ੈ ਬਹੁਤੋਰੋ ॥ ੨੫ ॥ ਕਹਾਂ ਭਵਿੱਖਤ ਮੈਂ ਇਹੁ ਕਰਿ ਹੈਂ ? । ਬੁਧਿ ਬਿਵਹਾਰ ਏਕ ਨਹਿੰ ਧਰਿ ਹੈ। ਕਿਤ[9] ਇਹ ਜਾਇ ਬਸੈ ਕਿਸ ਥਾਨ ? । ਕਿਮ ਠਾਨਹਿ ਅਪਨੀ ਗੁਜ਼ਰਾਨ† ? ॥੨੬॥ ਦਈ ਸ਼ਕਤਿ ਅਰੁ ਦੋਨੋ ਨਗਰੀ। ਪੋਤ੍ਰ ਭਏ ਮਾਲਿਕ ਵਥੁ ਸਗਰੀ।ਸੋ ਗ਼ਰੀਬ ਤੁਮ ਜਾਨਹੁ ਨਾਂਹੀ। ਲਘੁ ਨੰਦਨ ਸ਼ਕਤਿ ਨ ਜਿਸ ਮਾਂਹੀ॥੨੭॥ ਕਰਹਿ ਬਿਰੋਧ ਧੀਰਮਲ ਭਾਰਾ। ਪ੍ਰਵਿਸ਼ਨਿ,ਦੇਯ ਨ ਪੁਰਿ ਕਰਤਾਰਾ। ਕੀਰਤਿ ਪੁਰਿ ਕੇ ਸਹਿਤ ਸੁਗਾਦੀ। ਸ਼੍ਰੀ ਹਰਿਰਾਇ ਪਾਇ ਸੁਖ ਸ਼ਾਦੀ ॥ ੨੮ ॥

[1]ਰਤਾ ਭੀ ਚਲਾਕ ਨਹੀਂ ਹਨ। [2]ਐਸੇ ਸਤਿਗੁਰੂ ਜੀ ਦੇ ਪੁੱਤ੍ਰ ਸ਼ਕਤੀ ਨਹੀਂ ਰਖਦੇ ? [3]ਪੁੱਤ੍ਰ ਸਾਰੇ ਛਿਰਦੇ ਦੇਖ ਬਿਠਾਏ ਹਨ। [4]ਅਜਾਂਬਲੀ (ਸ੍ਰੀ ਗੁਰੂ ਜੀ)। [5]ਮਹਾਨ ਡੀਲ ਵਾਲਾ ਸਰੀਰ। [6]ਹਾਥੀ ਜਿਵੇਂ ਬਹੁਤ ਮਸਤੀ ਸਾਂਤ ਦੇਵੇ। [7]ਚਟ ਪਟੇ। [8]ਅਰੋ ਤੂੰ ਇਹ ਕੀ ਕਰੇਗਾ। [9]ਕਿਧਰ।

*ਪਾ:–ਕੋ। †ਅਹਿਮਾ ਪ੍ਰਕਾਸ਼ ਰੂਪ ਵਿਚ ਮਾਤਾਵਾਂ ਜੀ ਦੀ ਇਸ ਤਰ੍ਹਾਂ ਦੀ ਉਦਾਸੀ ਤੇ ਅਧੀਰਤਾ ਦੇ ਪ੍ਰਸੰਗ ਨਹੀਂ ਹਨ।

ਸੂਰਜਮਲ ਕੋ ਬਾਕ ਬਖਾਨਾ। ਤਿਸ ਕੋ ਬਰਧਹਿ ਬੰਸ ਮਹਾਨਾ।—ਗੁਰਤਾ ਭੀ ਕਬਹੁ ਕਿ ਤੁਵ ਬੰਸ। ਪਾਵਹਿ ਗੋ ਦਾਰਿਦ ਬਿਧ੍ਵੰਸ[1]—॥ ੨੯ ॥ ਮਮ ਸੁਤ ਕੋ ਕਿਮ ਦੇਤਿ ਨ ਗੁਰਤਾ ?। ਤੁਮਰੇ ਅਨੁਸਾਰੀ ਨਿਤ ਬਰਤਾਗਨ ਬਿਕਾਰ ਹੈਂਕਾਰ ਜਿ ਆਦਿ। ਧਰਹਿ ਨ ਕਬਿਹੂੰ, ਕਰਹਿ ਪ੍ਰਮਾਦਿ[2] ॥੩੦॥ ਬਿਨ ਗੁਰਤਾ ਕੀ ਸ਼ਕਤਿ ਬਿਹੀਨ। ਮਮ ਸੁਤ ਕੋ ਕੋ ਸਕਹਿ ਨ ਚੀਨ। ਕੌਨ ਸਿੱਖ ਚਲਿ ਕਰਿ ਢਿਗ ਆਵੈ। ਕੋ ਅਰਪਹਿ ਭੁਟਨਿ ਕੋ ਲਯਾਵੈ ॥ ੩੧ ॥ ਮਰੋਂ ਬਿਸੂਰਤ ਦੇਖਤਿ ਨੰਦਨ। ਬਨਹਿ ਸ਼ਰੀਕੀ ਸਭਿ ਜੱਗ ਬੰਦਨ[3]। ਤਿਨ ਕੋ ਸਕਲ ਪਦਾਰਥ ਆਵੈਂ। ਹਮ ਬੈਠੇ ਤਿਨ ਓਰ ਤਕਾਵੈਂ ॥੩੨॥ਅਸ ਸੁਤ ਪਰ ਕਸੋਂ ਦਯਾ ਨ ਧਰਿਤੇ। ਨਿਜ ਸਮ ਜਗ ਗੁਰੁ ਕਸੋਂ ਨਹਿੰ ਕਰਤੇ[4] । ਸੁਨਹਿ ਗੁਰੂ ਭੋਜਨ ਕੋ ਖਾਹਿੰ । ਚਿਤਵਹਿੰ—ਇਸ ਭਰਵਾਸਾ ਨਾਂਹਿ—॥੩੩॥ ਤ੍ਰਿਪਤਿ ਹੋਇ ਪੁਨ ਪਾਨੀ ਲੀਨਿ।ਪਾਨ ਪਖਾਰਿ ਚੁਰੈ ਢੋ ਕੀਨਿ। ਕਹਸੋ ਬਾਕ 'ਧੀਰਜ ਕੋ ਧਾਰਿ। ਨਿਜ ਸੁਤ ਸ਼ਭਿ ਲਾਇਕ ਨਿਰਧਾਰਿ ॥ ੩੪ ॥ ਬਿਨ ਗੁਰਤਾ ਗੁਰ ਹੀ ਸਮ ਸੋਇ। ਪੂਜਨ ਉਚਿਤ ਲਖਹਿ ਸਭਿ ਕੋਇ[5]। ਸੁਨਤਿ ਨਾਨਕੀ ਨੈਨਨਿ ਨੀਰ। ਰੁਦਤਿ ਬੋਲਤੀ ਸਤਿਗੁਰ ਤੀਰ ॥੩੫॥ ਗਦ ਗਦ ਗਿਰਾ ਦੁਖੀ ਬਹੁ ਹੋਈ। 'ਪਰਾਲਬਧ ਹਮ ਸੁਖ ਨਹਿ ਕੋਈ। ਅਟਲਰਾਇ ਸੁਤ ਜਿਯੋ ਨ ਜਾਨਿ।ਕਹੋ ਆਪ ਕੇ ਤਜਾਗੇ ਪ੍ਰਾਨ ॥ ੩੬ ॥ ਤੈਸੀ ਗਤਿ ਕੁਛ ਜਾਨੀ ਜਾਇ। ਤੇਗ ਬਹਾਦੁਰ ਅਬਿ ਦੁਖ ਪਾਇ।ਮੁਝ ਸਮੇਤ ਜਿਯ ਸਕਹਿ ਕਿ ਨਾਂਹੀ।ਕਰਸੋ ਅਨਾਦਰ, ਸਹਸੋ ਨ ਜਾਹੀ ॥੩੭॥ ਤੁਮਰੇ ਤਨ ਤਜਾਗਨਿ ਕੇ ਆਗੇ। ਮਰਿ ਹੌਂ ਹਮ ਦੋਨਹੁ ਦੁਖ ਪਾਗੇ[6]। ਹੁਇ ਨਹਿੰ ਸਕਹਿ ਸ਼ਰੀਕ ਅਧੀਨ । ਧਾਂਤੇ ਮਰਿਬੋ ਨੀਕੇ ਚੀਨਿ ॥ ੩੮ ॥ ਤੁਮ ਪਾਛੇ ਮਰਿ ਹੌਂ ਨਹਿੰ ਆਛੇ। ਸੰਧਨਾ ਪ੍ਰਾਤਿ ਮਰਨ ਅਬਿ ਬਾਂਛੇ[7]। ਇੱਤਮਾਦਿਕ ਬਹੁ ਕੀਨਿ ਉਚਾਰੀ। ਸੁਨਿ ਗੁਰ ਕਾਇਲ[8] ਭੇ ਤਿਸ ਬਾਰੀ ॥੩੯ ॥—ਬਹੁ ਪਰਿਵਾਰ ਜਾਨਿ ਜੰਜਾਰ। ਨਹਿ ਸਮੁਝਤਿ ਇਹ ਰਿਦੈ ਮੰਝਾਰਿ—। ਹੁਤੋ ਰੁਮਾਲ ਪੌਂਛਤੇ ਹਾਥ। ਸੋ ਇਕਠੋ ਕਰਿ ਕੈ ਭਯਿ ਨਾਥ ॥੪੦॥ ਝੋਰੀ ਬਿਖੈ ਡਾਰਿ ਸੋ ਦੀਨਿ। ਕੁਛਕ ਕੋਪ ਤੇ

---

[1]ਦਰਿੱਦ੍ ਦਾ ਨਾਸ਼ ਕਰਕੇ। [2]ਢੱਲ। [3]ਸ਼ਰੀਕ ਸਾਰੇ ਜਗਤ ਦੇ ਪੂਜਯ ਬਣਨਗੇ। [4]ਦੁਖੀ ਹੋਏ ਹੋਏ। [5]ਮੰਨ ਲੈਣ ਵਾਲੇ। [ਅ:, ਕਾਇਲ=ਕਹਿਣ ਵਾਲਾ, ਮੰਨ ਲੈਣੇ ਵਾਲਾ। ਪੰਜਾਬੀ—ਮੰਨ ਲੈਣਾ, ਕਾਹਲਿਆਂ ਪੈਣਾ]।

ਬੋਲਨਿ ਕੀਨਿ। 'ਚਹਤਿ ਰਹਤਿ ਜਿਹ ਕਹਤਿ ਬਿਸਾਲਾ[1]। ਸੋ ਗੁਰਤਾ ਲੀਜਹਿ ਇਸ ਕਾਲਾ ॥੪੧॥ ਹਮ ਕੌ ਕਾਇਲ ਕਰਿ[2] ਤੈਂ ਲੀਨਿ। ਸੰਕਟ ਸਹਿਤ ਹੋਇ ਜਸੁ ਪੀਨ। ਗੁਰਤਾ ਪਾਇ ਕਸ਼ਟ ਕੌ ਧਾਰਹਿੰ। ਅਨਿਕ ਬਖੇਰੇ ਉਠਹਿੰ ਨ ਟਾਰਹਿੰ[3] ॥ ੪੨ ॥ ਸਹਿ ਸਰੀਰ ਪਰ ਬਿਘਨ ਅਨੇਕ। ਤਵ ਸੁਤ ਰਾਖਹਿ ਗੁਰਤਾ ਟੇਕ।ਪੁਨ ਪੌਤ੍ਰਾ ਭੁਵ ਹੁਇ ਗੁਰ ਭਾਰੀ। ਸਹਹਿ ਕਸ਼ਟ ਜੋ ਅਨਿਕ ਪ੍ਰਕਾਰੀ' ॥ ੪੩ ॥ ਸੁਨਤਿ ਨਾਨਕੀ ਝੋਰੀ ਪਾਇ। ਸੋ ਰੁਮਾਲ ਲੀਨੋ ਤਨ ਲਾਇ। ਹਾਥ ਬੰਦਿ ਗੁਰ ਦਿਸ਼ਿ ਕਰਿ ਬੰਦਨ।ਨਿ ਸ਼ਚੈ ਕੀਨਿ–ਹੋਇ ਗੁਰ ਨੰਦਨ–॥੪੪॥ ਸਦਨ ਆਪਨੇ ਬੈਠੀ ਜਾਇ। ਸੁਤਿ ਸੋਂ ਸਰਬ ਪ੍ਰਸੰਗ ਸੁਨਾਇ। ਨਹਿੰ ਮਨ ਕੁਛ ਸ਼੍ਰੀ ਭੋਗ ਬਹਾਦਰ। ਇਕ ਰਸ ਬ੍ਰਿਤੀ ਅਨਾਦਰ ਸਾਦਰ ॥ ੪੫ ॥ ਇਤਿ ਸ਼੍ਰੀ ਸੂਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਸ਼੍ਰੀ ਨਾਨਕੀ' ਪ੍ਰਸੰਗ ਵਰਨਨੰ ਨਾਮ ਪੰਚ ਪੰਚਾਸਤੀ ਅੰਸੂ ॥ ੫੫ ॥

੫੬. [ਸ਼੍ਰੀ ਹਰਿਰਾਇ ਜੀ ਨੂੰ ਵਰ]।

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਦੈ ਦੈ ਕਰਿ ਬਰ ਸਾਰ। ਕੀਨਿ ਬਿਲੰਦ ਅਨੰਦ ਜੁਤਿ ਅਪਨੋ ਸਰਬ ਪ੍ਰਵਾਰ ॥ ੧ ॥ ਚੌਪਈ ॥ ਗੁਰ ਤਨ ਭਜਿਬੇ ਕੌ ਬਡ ਰੌਰਾ। ਮਿਲਿ ਮਿਲਿ ਕਰਹਿੰ ਬੈਠਿ ਬਹੁ ਠੌਰਾ। ਆਪ ਅਛਤ ਹੀ ਸਭਿ ਸਮੁਝਾਏ। ਜਥਾ ਜੋਗ ਪਦ ਕੌ ਗਨ ਪਾਏ[4] ॥੨॥ ਰਿਦਾ ਸ਼ਾਂਤਿ ਬਰ ਲੇ ਕਰਿ ਹੋਵਾ। ਤਊ ਚਲਨਿ ਗੁਰ ਕੌ ਢਿਗ ਜੋਵਾ।ਪਰਨੋ ਸਰਬ ਪਰਿਵਾਰ ਖਭਾਰੂ[5]। ਸੋਚਤਿ ਸੋਚਨ, ਸੰਕਟ ਭਾਰੂ ॥ ੩ ॥–ਕਿਸ ਕੌ, ਸੁਧ ਕਜਾ ਹੋਇ ਪਿਛਾਰੀ। ਹੁਤੇ ਸਮਰਥ ਲੇਤਿ ਸੰਭਾਰੀ। ਅਲਪ ਬੈਸ ਮਹਿੰ ਤਖਤ ਬਿਠਾਯੋ।ਅਪਰ ਨਹੀਂ ਕੋਊ ਬਡਿਆਯੋ॥੪॥ਸ਼ਾਹੁ ਸੰਗ ਨਹਿ ਮੇਲ, ਬਿਖੇਰਾ[6]। ਸੋ ਪੁਰਸ਼ਾਰਥ ਕਰਹਿ ਬਡੇਰਾ–। ਇੱਤ੍ਰਨਾਦਿਕ ਬਹੁ ਰਹੈ ਬਿਚਾਰ। ਨਿਜ ਨਿਜ ਤਕਹਿੰ ਅਲੰਭ ਉਦਾਰ ॥ ੫ ॥ ਇਕ ਦਿਨ ਨਰ ਸਰੂਪ ਧਰਿ ਆਏ। ਬੰਦਨ ਗੀਰਬਾਨ ਸਮੁਦਾਏ[7]। ਅਗਨਿ, ਪਰੋਗਮ[8], ਸੁਰਪਤਿ ਆਦਿ। ਦਰਸ਼ਨ ਦੇਖਿ ਭਏ ਅਹਿਲਾਦ ॥ ੬॥ ਪਦ ਅਰਬਿੰਦ ਬੰਦਨਾ ਧਾਰੀ। ਗੁਰੂ ਇਕਾਕੀ ਸੰਗ ਉਚਾਰੀ। 'ਹੇ ਪ੍ਰਭੂ ! ਜਗ ਕੇ ਕਾਜ ਸੁਧਾਰੇ। ਸੰਤ ਉਬਾਰਿ ਦੁਸ਼ਟ ਗਨ ਮਾਰੇ ॥੭॥ ਮਹਾਂ ਪ੍ਰਤਾਪ ਸਹਿਤ ਰਣ

[1]ਬਹੁਤਾ ਕਹਿਕੇ ਜਿਸ (ਗੁਰਿਆਈ ਗੱਦੀ) ਨੂੰ ਚਾਹੁੰਦੀ ਰਹਿੰਦੀ ਹੈਂ। [2]ਮੰਨਾ ਲਿਆ। [3]ਨਾ ਹਟਾ ਸਕੋਂਗੀ। [4]ਸਾਰਿਆਂ ਆਪੋ ਆਪਣੀ ਜੋਗਤਾ ਦੀ ਪਦਵੀ ਨੂੰ ਪਾਇਆ। [5]ਭੇਡ। [6]ਖਿਲਾਰਾ ਹੈ। [7]ਸਾਰੇ ਦੇਵਤਿਆਂ ਨੇ ਦਰਸ਼ਨ ਕੀਤੇ। [8]ਅਗ੍ਰ ਦੇਵਤੇ। ਅੱਗੇ ਚਲਣ ਵਾਲੇ।

ਘਾਲੇ। ਮਨਮੁਖ ਦੁਖ ਲਹਿ, ਸਿੱਖ ਸੁਖਾਲੇ। ਅਬਹਿ ਸੁਰਨ ਕੋ ਦੇਹੁ ਅਨੰਦ। ਚਲਹੁ ਆਪਨੀ ਪੁਰੀ, ਮੁਕੰਦ!' ॥੯॥ ਸ਼੍ਰੀ ਹਰਿਗੋਵਿੰਦ ਤਬਹਿ ਉਚਾਰਾ। 'ਹਮ ਕੀਨੋ ਹੈ ਪੂਰਬ ਤਯਾਰਾ। ਅਬਿ ਪਰਲੋਕ ਗਮਨ ਬਨਿ ਆਯੋ। ਗਾਦੀ ਸ਼੍ਰੀ ਹਰਿਰਾਇ ਬਿਠਾਯੋ ॥੯॥ ਕਾਰਜ ਅਪਰ ਸਰਬ ਕਰਿ ਲੀਨੇ। ਆਨਿ ਅਬਹਿ ਤੁਮ ਦਰਸ਼ਨ ਦੀਨੇ। ਅਤਿ ਸੁੰਦਰ ਆਗਵਨ ਤੁਮਾਰਾ। ਦੈਬੋ ਬਰ ਸਚ ਸ੍ਰਾਪ ਉਦਾਰਾ ॥੧੦॥ ਸਫਲ ਸੁ ਪਾਵਨ[1] ਦਰਸ ਬਿਸਾਲੇ। ਕਰਤਿ ਜਗਤ ਸਭਿ ਕੀ ਪ੍ਰਤਿਪਾਲੇ। ਆਸ਼੍ਰਿਤ ਸਕਲ ਤੁਮਾਰੇ ਅਹੈਂ। ਸੇਵਤਿ ਜੋ ਸੁ ਕਾਮਨਾ ਲਹੈਂ' ॥ ੧੧ ॥ ਸੁਨਿ ਸੁਰ ਗਨ ਅਪਨੀ ਬਡਿਆਈ। ਕਹਯੋ 'ਮ੍ਰਿਜਾਦਾ ਰਖਹੁ ਗੁਸਾਈਂ! ਦਈ ਆਪ ਕੀ ਬਹੁ ਉਚਿਤਾਈ[2]। ਪਰੇ ਭੀਰ ਤੁਮ ਹੋਹੁ ਸਹਾਈ ॥ ੧੨ ॥ ਜਬਿ ਕਬਿ ਸੰਕਟ ਕਟੇ ਹਮਾਰੇ। ਬਲੀ ਬਿਲੰਦ ਸੁ ਦੈਖੀ ਮਾਰੇ। ਨਿਸ਼ਕੰਟਕ[3] ਕਰਿ ਰਾਜ ਬਿਠਾਏ'। ਉਸਤਤਿ ਕਰਤਿ ਭਏ ਸਮੁਦਾਏ ॥ ੧੩ ॥ ਸੁਰੋਵਾਚ ॥ ਭੁਜੰਗ ਪ੍ਰਯਾਤ ਛੰਦ ॥ 'ਸਦਾ ਦੇਵ ਪਾਲੈ, ਬਿਨੈ ਆਪ ਮਾਨੋ। ਸਹਾਈ ਬਨੋ, ਬ੍ਰਿੰਦ ਦੋਖੀਨਿ ਹਾਨੋ। ਮਹਾਰਾਜ! ਰਾਜ੍ਞਨਿ ਰਾਜਾਧਿਰਾਜੋ[4]! ਮਹਾਂ ਤੇਜ ਧਾਰੀ, ਕਰੋ ਸੰਤ ਕਾਜੋ ॥ ੧੪ ॥ ਜਗੀਨਾਥ ਮਾਧੋ, ਸਰੂਪੰ ਛਬੀਲਾ। ਕਰੋ ਲੋਕ ਮੈਂ[5] ਮਾਨਵੀ ਚਾਰੁ ਲੀਲਾ। ਨਯੋ ਪੰਥ ਸਿੱਖੀ ਬਿਥਾਰੀ ਮੁਕੰਦਾ! ਬਿਕਾਰੰ ਬਿਹੀਨਾ, ਕੁਬੰਧੰ ਨਿਕੰਦਾ[6]॥੧੫॥ ਭਈ ਬੁੱਧਿ ਮੰਦੰ ਕਲੀ ਕਾਲ ਜਾਨੀ। ਲਯੋ ਬੇਦ ਸਾਰੰ ਰਚੀ ਚਾਰੁ ਬਾਨੀ*। ਪਠੰਤੋ ਸੁਨੰਤੋ ਹਨੰਤੋ ਕਲੰਕਾ। ਲਹੈਂ ਮੋਖ ਕੋ ਅੰਤ੍ਰਕੈ ਨ ਅਤੰਕਾ[7] ॥ ੧੬ ॥ ਭਏ ਬੀਸ ਬੇਦੀ ਬਿਖੈ ਸੰਤ ਮੰਤਾ[8]। ਦਿਯੋ ਸੱਤਿਨਾਮੁ ਮਹਾਂ ਮੰਤ੍ਰ ਜੰਤਾ[9]। ਨਵੋ ਖੰਡ ਮਾਂਹੀ ਕਰੀ ਕਿੱਤ ਮੰਡੈ[10]। ਗੁਰੁ ਰੂਪ ਹੋਏ ਮਤੇ ਖੰਡ ਖੰਡੈਂ[11] ॥ ੧੭ ॥ ਅਰਜੋ ਕੋ ਨ ਆਗੇ ਕਰਾਮਾਤ ਭਾਰੇ। ਜਸੋ ਚਾਰੁ ਫੈਲਾ, ਜਪੈਂ ਨਾਮ ਸਾਰੇ। ਮਹਾਂ ਮੋਹ ਸੈਂਡੋ[12] ਰਿਦੈ ਕਾਨਨੋ ਮੈਂ। ਬਡੋ ਬਾਕ ਸ਼ੇਰੋ ਤੁਮਾਰੋ ਜਨੋ

---

[1]ਪਵਿੱਤ੍ਰ। [2]ਵਡਿਆਈ। [3]ਬੇ ਫਿਕਰ, ਬੇ ਰਹਿਤ। [4]ਹੇ ਮਹਾਰਾਜ! ਰਾਜਿਆਂ ਦੇ ਵੀ ਜੋ ਰਾਜੇ ਹਨ (ਉਨ੍ਹਾਂ ਦੇ ਵੀ ਆਪ) ਮਹਾਰਾਜੇ ਹੋ ਹੈ। [5]ਸੰਸਾਰ ਵਿਚ। [6]ਖੋਟੇ ਵਿਚਾਰਾਂ ਨੂੰ ਕੱਟਣ ਵਾਲੇ। [7]ਮੋਖ ਲੈਂਦੇ ਹਨ ਤੇ ਜਮ ਦਾ ਡਰ ਨਹੀਂ ਰਹਿੰਦਾ [ਅੰਤਕ=ਜਮ। ਅੰਕ=ਡਰ]। [8]ਸ਼ਾਂਤ ਆਤਮਾ ਤੇ ਮੰਤ੍ਰ ਦਾਤਾ। (ਅ) ਸ਼ਾਂਤੀ ਦੀ ਮਤੀ ਵਾਲੇ। [9]ਜੀਵਾਂ ਨੂੰ। [10]ਕੀਰਤੀ ਅਸਥਾਪਨ ਕੀਤੀ। [11](ਵਿਕਾਰ ਦੇ) ਮਸਤਿਆਂ ਨੂੰ ਟੋਟੇ ਟੋਟੇ ਕੀਤਾ। [12]ਹਾਥੀ।

*ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪ੍ਰਥਮ ਅਧਯਾਇ ੧ ਅੰਕ ੬੯ ਦਾ ਫੁਟਨੋਟ।

ਮੈਂ[1] ॥੧੮॥ ਕਈ ਕੋਟ ਦਾਸਾਨਿ ਕੋ ਪਾਰ ਕੀਨੋ।ਖਟੈ ਰੂਪ ਧਾਰੇ ਭਲੋ ਪੰਥ ਦੀਨੋ। ਗੁਰੂ ਸਿੱਖ ਕੈ ਨੇਰ ਜਾਵੈ ਨ ਦੂਤੰ[2]। ਧਰੈ ਧਯਾਨ ਕੋ, ਹੋਹਿ ਸੋ ਬੁੱਧਿ ਪੂਤੰ[3]॥੧੯॥ਰਿਪੂ ਸੰਗ ਜੰਗੰ ਕਰੇ ਅੰਗ ਭੰਗੰ। ਬਿਜੈ ਲੀਨਿ ਭਾਰੀ ਸੁ ਧਾਰੇ ਅਭੰਗੰ[4]। ਨਮੋ ਪਾਦ ਕੰਜੰ, ਕ੍ਰਿਪਾਲੇ ਸਰੂਪੰ! ਮੁਕੰਦੇ, ਸੁਛੰਦੇ, ਅਨੰਦੇ, ਅਨੂਪੰ॥੨੦॥ਸਦਾ ਜੈ,ਸਦਾ ਜੈ,ਸਦਾ ਜੈ,ਤੁਮਾਰੀ॥ਗੁਰੂ ਰੂਪ ਸਾਰੇ ਨਮੋ ਹੈ ਹਮਾਰੀ॥ਮਨੋਕਾਮਨਾ ਪੂਰ ਦਾਸਾਨਿ ਕੇਰੀ॥ਕਰੋ ਦੇਵਬਿੰਦ੍ਰਾਨ ਰੱਛਾ ਬਡੇਰੀ[5] ॥ ੨੧ ॥ ਦੋਹਰਾ ॥ ਇਮ ਅਸ਼ਟਕ ਸੁਰ ਸਰਥ ਕਰਿ ਉਰ ਮਹਿੰ ਆਨੰਦ ਪਾਇ। ਦਰਸ਼ਨ ਪਰਸਨ ਸਰਸਹੀ ਗਮਨੇ ਪੁਨ ਸਮੁਦਾਇ ॥ ੨੨ ॥ ਚੌਪਈ॥ ਇਕ ਕੋਸ਼ਠ ਸਭਿਗੁਰੂ ਕਰਾਯੋ। ਨਾਮ ਪਤਾਲਪੁਰੀ ਤਿਸ ਗਾਯੋ। ਹੋਨਿ ਪ੍ਰਵੇਸ਼ ਤਿਸੀ ਮਹਿੰ ਚਾਹਾ। ਸਭਿਹਿਨਿ ਕੋ ਬੁਲਾਇ ਕਰਿ ਪਾਹਾ ॥ ੨੩ ॥ ਆਪ ਜਾਨਿ ਪਰਲੋਕ ਮਝਾਰੇ। ਜੁਤਿ ਕੁਟੰਬ ਸਭਿ ਸੰਗ ਉਚਾਰੇ।ਪੂਰਬ ਸ਼੍ਰੀ ਹਰਿਰਾਇ ਸਮੀਪ।ਬੈਠਨੋ ਆਨਿ ਜੋਧ ਅਵਨੀਪ॥੨੪॥ ਗੁਰ ਘਰਨੀ ਦੋਨਹੁੰ ਸੁਨਿ ਆਈ। ਛੁਭਤਿ ਰਿਦਾ ਅੱਸ਼ਨ ਬਹਾਈ। ਬਿੰਦ ਮਸੰਦ ਬਿਲੰਦੈ ਆਏ। ਸਿਖ ਸੰਗਤਿ ਇਕਠੀ ਸਮੁਦਾਏ ॥੨੫॥ ਸਭਿ ਸੋਂ ਉਚ ਉਚਾਰਿ ਸੁਨਾਯੋ। 'ਹਮ ਸੋਂ ਕਹਹੁ ਜਥਾ ਜਿਸ ਭਾਯੋ। ਹਮਰੀ ਤਯਾਰੀ ਹੈ ਪਰਲੋਕ। ਧਰਹੁ ਅਨੰਦ, ਨ ਕੀਜਹਿ ਸ਼ੋਕ' ॥ ੨੬॥ ਸੁਨਤਿ ਸਭਿਨਿ ਕੇ ਮਨ ਮੁਰਝਾਏ। ਸ਼ੀਘ੍ਰ ਬਿਲੋਚਨ ਜਲ ਭਰਿ ਆਏ। ਬਦਨ ਸਦਨ ਦੁਤਿ ਜਿਮ ਅਰਬਿੰਦ। ਕਰੈ ਪ੍ਰੇਮ ਕੋ ਹੇਰਤਿ ਬ੍ਰਿੰਦ॥੨੭॥ ਬੋਲਨਿ ਕੋ ਸਮਰਥ ਨਹਿੰ ਹੋਏ।ਇਕ ਟਕ ਗੁਰ ਸਰੂਪ ਕਹੁ ਜੋਏ। ਥਿਰੇ ਹਜ਼ਾਰਹੁੰ ਤੁਸ਼ਨਿ ਧਾਰੇ। ਬਿੰਸਮਤਿ ਰਿਦੈ ਕਸ਼ਟ ਜਿਨ ਭਾਰੇ ॥ ੨੮ ॥ ਸਭਿ ਦਿਸ਼ਿ ਦੇਖਿ ਬਹੁਰ ਗੁਰ ਕਹਨੋ। 'ਇਸ ਮਹਿੰ ਕਨਾ ਅਚਰਜ ਤੁਮ ਲਹਨੋ ?। ਸਲਿਤਾ ਸਮ ਜਗ ਕੋ ਪਰਵਾਹਾ॥ਥਿਰਹਿ ਨ ਕੋਊ,ਸਭਿ ਚਲਿਜਾਹਾ॥੨੯॥ ਜੋ ਅਨਹੋਤ ਹੋਤਿ ਕੋ ਹੇਰੈ[6]। ਉਚਿਤ ਸੋਚਿਬੋ ਲਖਹੁ ਬਡੇਰੋ। ਇਹੁ ਤੌ ਸਦਾ ਹੋਤਿ ਹੀ ਆਈ। ਕਰਹੁ ਬਿਚਾਰਨਿ, ਥਿਰ ਕਿਹ ਪਾਈ[7] ?॥ ੩੦॥ ਮਹਾਂ ਸਮਰਥ ਬੁੱਧਿ ਬਲ ਕੇਰੇ। ਥਿਰਨੋ ਨ ਜਗ ਕੋ, ਭਏ ਘਨੇਰੇ। ਯਾਂਤੇ

[1]ਜਨਾਂ ਦੇ ਰਿਦੇ ਦੁਪੀ ਬਨ ਵਿਚ ਮਹਾਂ ਮੋਹ ਦੁਪੀ ਹਾਥੀ ਨੂੰ (ਆਪ ਜੀ ਦੀ) ਬਾਣੀ ਵਡੇ ਸ਼ੇਰ (ਵਤ) ਹੈ। [2](ਜਮਦਾ) ਦੂਤ। [3]ਪਵਿੱਤ੍ਰ ਬੁੱਧੀ ਵਾਲਾ ਹੋ ਜਾਂਦਾ ਹੈ। [4]ਭਰ। [5]ਜੇ ਕਿਸੇ ਅਗਨੇਣੀ ਨੂੰ ਪੁੱਛਾ ਵੇਖੇ (ਤਦ ਤਾਂ)"""""। [6]ਥਿਰਤਾ ਕਿਸ ਨੇ ਪਾਈ ਹੈ।

ਕਹਹੁ ਸੁ ਨਿਜ ਨਿਜ ਕਾਂਖਾ। ਅੰਤ ਸਮਾ ਹਮ ਅਪਨੋ ਭਾਖਾ' ॥ ੩੧ ॥ ਸ਼੍ਰੀ ਹਰਿਰਾਇ ਸੰਗ ਪੁਨ ਕਹਯੋ। 'ਜਥਾਜੋਗ ਕਰਿਬੋ ਜਿਮ ਲਹਯੋ। ਸੋ ਤੁਮ ਕਰਹੁ ਸਦਾ ਉਪਦੇਸ਼। ਕਾਰਹੁ ਸਿੱਖਨਿ ਕੇਰ ਕਲੇਸ਼ ॥੩੨॥ ਹਮ ਸਮ ਜਾਗਹੁ ਪਾਛਲਿ ਰਾਤੀ। ਸੌਚ ਸ਼ਨਾਨ ਕਰਹੁ ਤਿਸ ਭਾਂਤੀ। ਆਤਮ ਗਯਾਨ ਰਿਦੈ ਮਹਿੰ ਰਾਖਨਿ। ਭਗਤਿ ਉਪਾਸਨ ਕੀਜਹਿ ਭਾਖਨ ॥੩੩॥ ਜਿਸ ਤੇ ਹੁਇ ਮਿਰਜਾਦ ਭਲੈਰੀ। ਸੋ ਕਰਜੂਤ ਉਚਿਤ ਹੈ ਤੇਰੀ। ਅਪਰ ਜਿ ਬੁਝਨਿ ਕੋ ਕੁਛ ਚਾਹੋ। ਮਨ ਕੀ ਬਾਤ ਕਹਹੁ ਹਮ ਪਾਹੀ॥੩੪॥ ਧਰਹੁ ਧੀਰ ਅਧਿ ਸ਼ੋਕ ਨ ਕਰੀਅਹਿ। ਸੰਗਤਿ ਸਹਿਤ ਮੱਸੰਦ ਸੰਭਰੀਅਹਿ। ਬਰਤਹੁ ਜਥਾ ਜੋਗ ਸਭਿ ਸੰਗ। ਮਮ ਸਮਾਨ ਹੈ ਤੇਰੋ ਅੰਗ[1]' ॥ ੩੫ ॥ ਸੁਨਤਿ ਪਿਤਾਮੇ ਕੀ ਸ਼ੁਭ ਬਾਨੀ। ਸ਼੍ਰੀ ਹਰਿਰਾਇ ਸੁ ਬਿਨੈ ਬਖਾਨੀ। 'ਤੁਰਕ ਮੁਲਖਪਤਿ ਸ਼ੱਤ੍ਰੂ ਹਮਾਰੇ। ਸੈਨਾ ਕੋਸ਼ ਆਦਿ ਮਹਿੰ ਭਾਰੇ ॥ ੩੬॥ ਤਿਨ ਸੋਂ ਕਹਾਂ ਕਰਹਿੰ ਬੰਖਨਾਤੀ?।ਕੌਨ ਸਥਾਨ ਬਨਹਿੰ ਰਿਪੁ ਘਾਤੀ ?। ਦਿਸਪੁਰਿ ਬਸਿ,ਕੈ ਅਪਰ ਸਥਾਨਾਘਾਲੋਂ ਤੁਰਕਨਿ ਸੋਂ ਘਮਸਾਨ?॥੩੭॥ ਕਰੋਂ ਲਖੇਰ ਪਖੇਰ ਬਿਸਾਲਾ। ਪਰਹਿ ਜੰਗ, ਰਿਪੁ ਹਤਹਿੰ ਕਰਾਲਾ'। ਸੁਨਤਿ ਸਭਾ ਸਭਿ ਅਦਭੁਤ ਭਏ।–ਦੇਖਹੁ ਕਹਾਂ ਸੁਮਤਿ ਇਨ ਥਿਏ ॥ ੩੮ ॥ ਅਲਪ ਬੈਸ ਬਿੱਧਨਿ ਸਮ ਬੋਲੈ। ਭੇ ਸਮਰਥ ਗੁਰਿਆਈ ਕੋ ਲੈ–। ਸਤਿਗੁਰ ਪੌੜੇ ਕੋ ਮੁਖ ਦੇਖਿਹੋਇ ਪ੍ਰਸੰਨ ਸੁ ਬੀਰ ਪਰੇਖਿ ॥ ੩੯॥ ਕਹਯੋ ਤਬੈ 'ਤੁਮ ਕਬਹੁੰ ਨ ਲਰੋ। ਸ਼ੱਤ੍ਰੂਨ ਦਿਸ਼ਿ ਤੇ ਸ਼ਾਂਤੀ ਧਰਹੁ। ਕਿਸ ਬਿਧਿ ਤੇ ਨਹਿੰ ਕਰਹੁ ਬਿਖੇਰਾ। ਨੰਹੀਂ ਸੰਭਾਰਹੁ ਬੈਰ ਬਖੇਰਾ ॥ ੪੦ ॥ ਸੈਨਾ ਦੋ ਸੈ ਦੋਇ ਹਜ਼ਾਰ[2]। ਰਾਖਹੁ ਸੰਗ ਸੁਚੇਤੀ ਧਾਰਿ। ਨਹੀਂ ਕਦਾਚਿਤ ਰਣ ਕੋ ਚਾਹੋ। ਭੋਗਹੁ ਅਨੰਦ ਬੈਠਿ ਘਰ ਮਾਹੋ' ॥ ੪੧ ॥ ਸ਼੍ਰੀ ਹਰਿਰਾਇ ਕਹਯੋ ਸੁਨਿ ਫੇਰ। 'ਜੋ ਰਿਪੁ ਲੈ ਕਰਿ ਸੈਨ ਘਨੇਰਾਚਢਿਆਵੈ ਹਮ ਪਰ ਬਲ ਧਰੈ। ਭਰਹਿ ਗਰਬ ਤੇ ਜੋ ਲਰਿ ਪਰੈ ॥ ੪੨॥ ਤਬਿ ਕਜ਼ਾ ਕਰਹਿੰ ਹੁਕਮ ਸੋ ਕਰੋ ? ਹੋਇ ਅਵੱਸ਼ਯਕ ਰਣ, ਉਰ ਧਰੋਂ'। ਸੁਨਿ ਕ੍ਰਿਪਾਲ ਸ਼ੁਭ ਬਾਕ ਬਖਾਨਾ। 'ਜੋ ਤੁਮ ਪਰ ਚਢਿ ਕਰਹਿ ਪਧਾਨਾ॥੪੩॥ ਸੋ ਨਹਿੰ ਆਵਨ ਪਾਵਹਿ ਕੈਸੇ। ਨਿਫਲ ਪਰਹਿ ਘਨ ਧੁੰਦਹਿ ਜੈਸੇ[3]। ਓਰੇ ਸਮ ਗਰਿ ਹੈਂ[4] ਮਗ ਮਾਂਹੀ।ਤੁਮ ਲੌ ਪ੍ਰਾਪਤਿ ਹੋਵਹਿੰ ਨਾਂਹੀ॥੪੪॥ ਇਹ

[1]ਸਰੂਪ। [2]ਬਾਈ ਸੌ। [3]ਧੁੰਦ ਦੇ ਬੱਦਲ ਵਾਙੂ। [4]ਫਾਵ ਗਲ ਜਾਣਗੀ।

ਥਰ ਤੁਮ ਕੋ ਅਨ ਮਿਟ ਜਾਨਹੁ। ਬੈਠੇ ਸਦਾ ਅਨੰਦ ਕੋ ਠਾਨਹੁ'। ਸੁਨਿ ਕਰਿ ਸ਼੍ਰੀ ਹਰਿਰਾਇ ਅਨੰਦੇ। ਚਰਨ ਪਿਤਾਮੇ ਕੇ ਜੁਗ ਬੰਦੇ ॥ ੪੫ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਸ਼੍ਰੀ ਹਰਿਰਾਇ ਬਰਣੰ' ਪ੍ਰਥਮ ਬਰਨਨੰ ਨਾਮ ਅਸਟ ਪੰਚਾਸਤੀ ਅੰਸੂ ॥ ੫੮ ॥

੫੭. [ਸ੍ਰੀ ਗੁਰ ਹਰਿਰੋਵਿੰਦ ਜੀ ਦਾ ਦੱਖਣ ਗਮਨ]।

ਦੋਹਰਾ ॥ ਸਾਹਿਬ ਭਾਨੇ ਸੋਂ ਕਹਯੋ 'ਤੁਮ ਨਿਜ ਨੰਦਨ ਆਨਿ। ਸ਼੍ਰੀ ਹਰਿ-ਰਾਇ ਸਮੀਪਿ ਰਖਿ ਸਦਾ ਰਹੈ ਸੁਖ ਠਾਨਿ ॥ ੧ ॥ ਚੌਪਈ ॥ ਰਾਮਦਾਸ ਕੇ ਗ੍ਰਾਮ ਮਝਾਰੇ। ਤਨ ਕੋ ਤਜਾਗਹੁ ਤਹਾਂ ਸੁਖਾਰੇ'। ਰਾਇ ਜੋਧ ਸੋਂ ਬਹੁਰ ਬਖਾਨਾ। 'ਹਮ ਪਾਛੈ ਅਵਿਲੋਕ ਬਿਧਾਨਾ[1]' ॥ ੨ ॥ ਪੁਨ ਕਾਂਗੜ ਕੋ ਜਾਹੁ ਸੁਖਾਰੇ। ਭੋਗਹੁ ਪਰਾਲਬਧ ਤਨ ਧਾਰੇ। ਅੰਤ ਸਮੇ ਹਮ ਹੋਹਿ ਸਹਾਇ। ਸੱਤਿਨਾਮ ਸਿਮਰਹੁ ਲਿਵਲਾਇ ॥ ੩ ॥ ਤਿਮ ਹੀ ਰੂਪਾ ਨਿਜ ਘਰ ਰਹੈ। ਅੰਤ ਪਰਮ ਪਦ ਕੋ ਇਹੁ ਲਹੈ। ਕਰਹੁ ਦੇਗ ਗੁਰ ਹਿਤ ਬਰਤਾਵਹੁ। ਸਿੱਖੀ ਕੋ ਕਮਾਇ ਸੁਖ ਪਾਵਹੁ ॥ ੪ ॥ ਤੁਮ ਦੋਨਹੁ ਕੀ ਸੰਤਤਿ ਜੋਈ। ਮੇਲੀ ਗੁਰ ਘਰ ਸੋਂ ਨਿਤ ਹੋਈ। ਪਹਚਹਿੰ ਅਨਿਕ ਬਾਰ[2] ਤਿਸ ਦੇਸ਼। ਮਿਲਹਿੰ ਸਦਾ ਸੁਖ ਲਹਹਿੰ ਅਸ਼ੇਸ਼[3]' ॥੫॥ ਰੁਦਤਿ ਅਧਿਕ ਗੁਰ ਭਨੁਜਾ ਆਈ। ਪਿਤ ਕੋ ਮੋਹ ਰਿਦੈ ਉਮਗਾਈ। ਦੇਖਿ ਤਾਂਹਿ ਕੋ ਧੀਰਜ ਦੀਨਾ। 'ਕਯੋਂ ਐਸੇ ਹੋਈ ਮਨ ਦੀਨਾ ॥ ੬ ॥ ਸਰਬ ਸੁਖਨਿ ਕੋ ਲਹੈਂ ਸਦੀਵ। ਸੰਤਤਿ ਤੋਰ ਬੀਰ ਬਡ ਥੀਵ। ਜਸੁ ਕੋ ਲੇਹਿੰ ਰਹੈਂ ਗਰ ਸੰਗ। ਧਰਹੁ ਅਨੰਦ ਸ਼ੋਕ ਦੁਖ ਭੰਗਿ' ॥੭॥ ਬਿਧੀਚੰਦ ਕੋ ਸੁਤ ਮਤਿਵੰਤਾ। ਲਾਲਚੰਦ ਕੋ ਕਹਿ ਭਗਵੰਤਾ। 'ਭੁਵ ਹਿਤ ਸੁਰ ਸਿੰਘ ਗ੍ਰਾਮ[4] ਮਝਾਰੇ। ਭਾਗਮੱਲ[5] ਸ਼ੁਭ ਸਦਨ ਸੁਧਾਰੇ ॥ ੮ ॥ ਮੂਰਤਿ ਗੰਥ ਸੋਂਚੀਆਂ[6] ਲੈ ਕੈ। ਤਹਿੰ ਮਾਤਾ ਜੁਤਿ ਰਹੁ ਸੁਖ ਪੈ ਕੈ'। ਪਰਮਾਨੰਦ ਸੁੰਦਰ ਸੋਂ ਕਹਯੋ। 'ਸਦਨ ਬਸਹੁ ਨਿਜ ਸਭਿ ਸੁਖ ਲਹਯੋ ॥ ੯ ॥ ਸ਼੍ਰੀ ਗੁਰ ਅਮਰ ਅੰਸ ਬਡਭਾਗੀ। ਅਪਰ ਛੁਟਹਿੰ ਤੁਮਰੇ ਸੰਗ ਲਾਗੀ'। ਬਹੁਰ ਨਾਨਕੀ ਦਿਸ਼ਿ ਕੋ ਦੇਖਿ। ਕਰਯੋ ਹੁਕਮ ਬਿਧਿ ਸਕਲ ਪਰੇਖਿ ॥੧੦॥ 'ਹਮਰੀ ਜਨਨੀ ਕੇਰਿ ਸਥਾਨ। ਨਾਮ ਬਕਾਲਾ ਗ੍ਰਾਮ ਸੁ ਜਾਨ। ਤਹਾਂ ਬਾਸ ਅਬਿ ਕਰਹੁ ਸੁਖਾਰੇ।ਸਮਾ ਉਡੀਕਹੁ

---

[1](ਤੱਤੀ ਨੂੰਹ ਸਮਾਵਣ)ਦੀ ਰੀਤੀ ਦੇਖਣੇ। [2](ਆਪੀਂ, ਅਨੇਕਾਂ ਵਾਰੀ ਪਹੁੰਚਾਂਗੇ। [3]ਸਾਰੇ ਦੁਖ ਪਾਓਗੇ। [4]ਇਹ ਪਿੰਡ ਮਾਝੇ ਵਿੱਚ ਹੈ। [5]ਬਿਧੀ ਚੰਦ ਜੀ ਦਾ ਭਾਈ। [6](ਗੁਰੂ ਜੀ ਦੀ) ਤਸਵੀਰ ਤੇ ਗੁਰੂ ਗ੍ਰੰਥ ਜੀ ਦੀਆਂ ਉਤਾਰੇ ਦੀਆਂ ਸੋਂਚੀਆਂ (ਜੋ ਪਿੱਛੇ ਦੱਸ ਆਏ ਹਨ ਕਿ ਬਿਲਾਵਲ ਤੋਂਕ ਸਨ)।

ਜਥਾ ਉਚਾਰੇ ॥ ੧੧ ॥ ਸੁਤ ਕੋ ਸੁਤ ਪ੍ਰਤਾਪ ਜਤਿ ਦੇਖਿ। ਤਵ ਸ਼ਰੀਰ ਕੀ ਬੈਸ ਵਿਸ਼ੇਖ। ਅਨਿਕ ਟੰਗ ਕੋ ਸਮਾਂ ਨਿਹਰਿਕੈ। ਪਨ ਆਵਹੁ ਤਨ ਤ੍ਯਾਗਨਿ ਕਰਿ ਕੈ' ॥ ੧੨ ॥ ਤਬਿ ਸੂਰਜਮਲ ਦ੍ਰਿਗ ਜਲ ਛੋਰਾ। ਹਾਥ ਜੋਰਿ ਬੋਲਯੋ ਗੁਰ ਓਰਾ। 'ਮੁਝ ਪ੍ਰਤਿ ਹਕਮ ਕਰੋ ਜਿਮ ਰਹੌਂ। ਕਿਹ ਠਾਂ ਜਾਇ ਬਾਸ ਕੋ ਲਹੌਂ ? ॥੧੩॥ ਸ਼੍ਰੀ ਹਰਿਰਾਇ ਸਮੀਪੀ ਹੋਹਿ। ਕਿਧੌਂ ਅਪਰ ਹੀ ਆਗ੍ਯਾ ਮੋਹਿ?'।ਸੁਨਿ ਸਤਿਗਰ ਸੁਤ ਕੀ ਦਿਸ਼ਿ ਹੇਰੇ। ਕਹਯੋ ਕਿ 'ਜਥਾ ਭਾਉ ਉਰ ਤੇਰੇ ॥ ੧੪ ॥ ਤਥਾ ਕਰਹੁ ਬਡ ਬੰਸ ਬਧੈ ਹੈ। ਫਿਰਤਿ ਘਿਰਤਿ 'ਗੁਰਤਾ ਕੋ ਪੈ ਹੈ। ਸਿਖ ਸੰਗਤਿ ਮਹਿ ਤੁਮਰੋ ਬੰਸਾਹੋਹਿ ਪੂਜ ਸਭ ਕੋ ਅਵਤੰਸ਼' ॥ ੧੫ ॥ ਅਲੀਰਾਇ ਰਹਿ ਮਸ਼ਤ, ਨ ਬੋਲੇ। ਬ੍ਰਹਮਗ੍ਯਾਨ ਮਹਿ ਬ੍ਰਿਤੀ ਅਡੋਲੇ। ਤਿਮ ਸ਼੍ਰੀ ਤੇਗ ਬਹਾਦਰ ਦੋਏ*। ਹਾਥ ਜੋਰਿ ਨਿਮ੍ਰੀ ਸਿਰ ਹੋਏ ॥ ੧੬ ॥ ਪੁਨ ਸੰਗਤ ਅਰੁ ਬ੍ਰਿੰਦ ਮਸੰਦ। ਸ਼੍ਰੀ ਹਰਿਗੋਵਿੰਦ ਕਹਯੋ ਬਿਲੰਦ। 'ਮਮ ਸਰੂਪ ਅਬਿ ਸ਼੍ਰੀ ਹਰਿਰਾਇ। ਮਮ ਸਮਾਨ ਹੁਇ ਮੋਦ ਉਪਾਇ ॥ ੧੭ ॥ ਇਹ ਸਭਿਹਿਨ ਕੋ ਲੇਹਿ ਸੰਭਾਰ। ਕਰਹਿ ਉਤਾਰਨਿ ਭਵਜਲ ਪਾਰ। ਸ਼ਰਧਾ ਧਰਹਿ ਕਾਮਨਾ ਪਾਵੈਂ। ਜੋ ਤਰਕਹਿ ਸਭਿ ਅਪਨਿ ਗਵਾਵੈਂ ॥੧੮॥ ਲੋਕ ਪ੍ਰਲੋਕ ਦੁਖੀ ਸੋ ਰਹੈਂ। ਸੁਖ ਕੋ ਲੇਸ਼ ਮਾਤ੍ਰ ਨਹਿ ਲਹੈਂ'। ਸਭਿ ਸੁਨਿ ਕਰਿ ਤਬਿ ਗ੍ਰੀਵ ਨਿਵਾਈ। 'ਆਪ ਜਥਾ ਆਇਸੁ ਫੁਰਮਾਈ ॥ ੧੯ ॥ ਸੋ ਸਭਿ ਕੋ ਸਿਰ ਪਰ ਹਿਤਵਾਰੀ'। ਮਾਨਹਿਂ ਸਾਦਰ ਆਨੰਦ ਧਾਰੀ।ਜਿਮ ਸ਼੍ਰੀ ਅਰਜਨ ਤੇ ਤੁਮ ਲਖੈਂ। ਤਿਮ ਤੁਮ ਤੇ ਇਨ ਕੋ ਸਭਿ ਪਿਖੈਂ ॥ ੨੦ ॥ ਸਪਤਮ ਗੁਰੁ ਸਰੂਪ ਇਹੁ ਹੋਏ। ਗੁਰਤਾ ਦਈ ਤਬਹਿ ਤੇ ਜੋਏ॥ ਜਿਸ ਥਲ ਦਿਪਹਿ ਆਪ ਕੀ ਜੋਤਿ। ਤੇਜ ਪ੍ਰਤਾਪ ਉਦਾਰ ਉਦੋਤਿ' ॥ ੨੧ ॥ ਬ੍ਰਿੰਦ ਮਸੰਦ ਬਿਲੰਦ ਬਖਾਨੀ। ਸਭਿ ਸੰਗਤਿ ਬੋਲੀ ਤਬਿ ਬਾਨੀ। 'ਸਿੱਖਨਿ ਕੋ ਕਰਤੱਬ ਜੁ ਸਾਰ। ਸ਼੍ਰੀ ਮੁਖ ਤੇ ਅਬਿ ਕਰਹੁ ਉਚਾਰਿ ॥ ੨੨ ॥ ਜਿਸ ਤੇ ਪਰਮਗਤੀ ਕੋ ਪਾਵੈਂ। ਜਨਮ ਮਰਨ ਸੰਤਾਪ ਮਿਟਾਵੈਂ। ਸੁਨਿ ਕੈ ਰਾਵਰ ਕੋ ਉਪਦੇਸ਼ਾਹਤਿ ਬਿਕਾਰ ਸੁਖ

---

[1]ਫਿਰਤ ਘਿਰਤ ਗੁਰਤਾ ਤੋਂ ਭਾਵ ਅਸਲੀ ਗੁਰਪਦ ਦੀ ਅਰਥਾਂ ਤੋਂ ਆਈ ਪਦਵੀ ਨਹੀਂ, ਪਰ ਸੁਾਂਭ ਰੱਖ ਵਾਲੀ ਮੰਜੀਆਂ ਵਰਗੀ ਗੁਰਮੁਖ ਪਦ ਸਰੀਖੀ ਪਦਵੀ ਅਥਵਾ ਐਵੇਂ ਕਿਵੇਂ ਦੀ। ਇਹ ਪ੍ਰੰਗ ਦਸਮ ਗੁਰੂ ਜੀ ਦ ਹਾਲ ਵਿਚ ਆਵੇਗਾ। [2]ਸ਼ਿਰੋਮਣ। [3]ਭੁਲੇ ਵਾਲੀ ਹੈ।

*ਪਾਃ—ਸੋਹੇ।

ਲਹੈਂ ਅਸ਼ੇਸ਼' ॥ ੨੩ ॥ ਇਮ ਸੁਨਿ ਸਭਿ ਸੈਗਤਿ ਕੀ ਬਾਨੀ ' ਹਿਤ ਅਪਨੇ ਕਰ ਜੋਰਿ ਬਖਾਨੀ। ਸ੍ਰੀ ਹਰਿਗੋਵਿੰਦ ਧੀਰ ਵਿਸ਼ੇਸ਼।ਕਹੋ ਸ਼ਬਦ ਦ੍ਵਾਰਾ ਉਪਦੇਸ਼ ॥੨੪॥ ਸ੍ਰੀ ਮੁਖ ਵਾਕ ॥ ਮਾਰੂ ਮਹਲਾ ੫ ॥

ਚੰਦਨਾ ਚਾਦਨੁ ਅੰਗਨਿ ਪ੍ਰਭੁ ਜੀਉ ਅੰਤਰਿ ਚਾਦਨਾ ॥ ੧ ॥ ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥ ੨ ॥ ਤਿਆਗਨਾ ਤਿਆਗੁ ਨੀਕਾ ਕਾਮੁ ਕ੍ਰੋਧੁ ਦੋਊ ਤਿਆਗਨਾ ॥ ੩ ॥ ਮਾਗਨਾ ਮਾਗਨੁ ਨੀਕਾ ਹਰਿਜਸੁ ਰਚ ਤੇ ਮਾਗਨਾ ॥ ੪ ॥ ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥ ੫ ॥ ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥ ੬ ॥ ਇਹ ਬਿਧਿ ਤਿਸਹਿ ਪਰਾਪਤਿ ਜਾਕੋ ਮਸਤਕਿ ਭਾਗਨਾ ॥ ੭ ॥ ਕਹੁ ਨਾਨਕ ਤਿਨੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸ੍ਰਹਲਾਗਨਾ ॥ ੮ ॥ ੧ ॥ ੪ ॥

ਦੋਹਰਾ ॥ 'ਜਿਸ ਨਰ ਕੋ ਬਡਭਾਗ ਜਗ ਇਹ ਮਾਨਹਿ ਉਪਦੇਸ਼। ਮਮ ਪਦ ਕੋ ਪ੍ਰਾਪਤਿ ਭਲੇ ਤ੍ਯਾਗਹਿ ਸਕਲ ਕਲੇਸ਼ ॥ ੨੫ ॥ ਚੌਪਈ ॥ ਸਿਖ ਸੈਗਤਿ ਮੇਰੋ ਪਰਵਾਰੁ। ਕਰਹਿ ਅਨੰਦ ਮੰਗਲਾ ਚਾਰੁ। ਪਠਹੁ ਸ਼ਬਦ ਸਿਮਰਹੁ ਸਭਿਨਾਮੁ। ਮੈ ਗਮਨੋਂ ਅਬਿ ਅਪਨੇ ਧਾਮੁ॥੨੬॥ਕਰਹੁ ਨ ਸ਼ੋਕ ਓਕ ਮਹਿ ਕੋਈ। ਚਰੀਅਹੁ ਗੁਰੂ ਪਰਾਇਨ' ਹੋਈ। ਸੋ ਪਯਾਰੋ ਜੋ ਕਹਨੋ ਕਮਾਵੈ। ਅੰਤ ਸਮੈਂ ਮਮ ਪਦ ਕੋ ਪਾਵੈ ॥ ੨੭ ॥ ਸਦਾ ਸਨੇਹ ਕਰਹਿ ਗੁਰਬਾਨੀ।ਪਠਨਿ ਸੁਨਨਿ ਤੇ ਆਨੰਦ ਠਾਨੀ। ਮੱਤਿਨਾਮ ਸਿਮਰਹੁ ਰੰਗ ਰਾਤੇ। ਦਿਨ ਪ੍ਰਤਿ ਪ੍ਰੇਮ ਅਧਿਕ ਮਨ ਮਾਤੇ' ॥੨੮॥ਇਮ ਸਤਿਗੁਰ ਕਹਿ ਕੈ ਉਪਦੇਸ਼। ਸਭਿ ਕੋ ਧੀਰਜ ਦੀਨਿ ਵਿਸ਼ੇਸ਼। ਬਚਨ ਪਤ੍ਯਾਲ ਪੁਰੀ ਜਹਿਂ ਕਰਨੇ । ਕੀਠਾ ਸੁੰਦਰ ਤਹਾਂ ਸੁਧਰਨੇ' ॥ ੨੯ ॥ ਚੰਦਨ ਸੈਗ ਲੀਪਬੋ ਠਾਨਾ। ਸਗਲ ਗੀਧਿ ਤੇ ਬਹੁ ਚਰਚਾਨਾ। ਕੁੰਕਮ ਅਰੁ ਘਨਸਾਰ[3] ਮਿਲਾਏ। ਸਗਰੀ ਕੰਧਨਿ ਕੋ ਮਹਿਕਾਏ ॥ ੩੦ ॥ ਫੂਲ ਸੁਗੰਧਤਿ ਰਚਤਿ ਬਿਸਾਲਾ। ਲਰਕਾਈ ਚਾਰਹੁੰ ਦਿਸ਼ਿ ਮਾਲਾ। ਬਹੁ ਪਖੇੜੂਤਾ ਕਰੀ ਬਨਾਇ। ਪੁਨ ਸਗਰੇ ਮਹਿਂ ਕੁਸ਼ਾ ਛਸਾਇ ॥ ੩੧ ॥ ਮ੍ਰਿਦੁਲ ਬਿਛੌਨਾ ਭਲੇ ਕਰਾਯੋ। ਘ੍ਰਿਤ ਕੋ ਦੀਪਕ ਅਧਿਕ ਜਗਾਯੋ। ਤਬਿ ਸਤਿਗੁਰ ਵਿਚ ਸੈਗਤਿ ਸਾਰੀ। ਕ੍ਰਿਪਾ ਦ੍ਰਿਸ਼ਟਿ ਚਹੁੰਦਿਸ਼ਿ ਪਰ ਡਾਰੀ ॥ ੩੨ ॥ ਸਭਿ ਕੁਟੈਬ ਕੋ ਦੀਨਿ ਦਿਲਾਸਾ। 'ਸ਼ੋਕ ਨ ਧਰਹੁ ਅਨੰਦ ਪ੍ਰਕਾਸ਼ਾ'। ਚਹੁੰਦਿਸ਼ਿ ਤੇ ਨੰਮ੍ਰੀ ਸਭਿ ਕੋਏ। ਕੋਸ਼ਠ ਬਿਖੈ ਪ੍ਰਵੇਸ਼ਨ ਹੋਏ॥੩੩॥ਜੋਧ ਰੁ ਸਾਹਬ ਭਾਨਾ ਨੇਰੇ।

[1] ਆਸਦੇ । [2] ਬਰਤਾਇਆ ਸੀ । [3] ਕੇਸਰ ਤੇ ਕਪੂਰ [ਸੰਸ:, ਘਨਰਸ, ਘਨਸਾਰ] ।

ਤਿਨ ਸੋਂ ਹੁਕਮ ਕਰਸੋ ਤਿਸ ਬੇਰੇ। 'ਸਪਤ ਦਿਵਸ ਮਹਿੰ ਸ਼੍ਰੀ ਹਰਿਰਾਇ। ਕੋਸ਼ਠ ਕੋ ਦਰ ਖੋਲਹਿ ਆਇ ॥ ੩੪ ॥ ਤਬਿ ਲੌ ਨਹਿ ਸਮੀਪ ਕੋ ਆਵੈ। ਜੋਧਾ ਗਨ ਚਹੁੰ ਦਿਸ਼ਿ ਥਿਰਿ ਥਾਵੈਂ। ਨਿਸਦਿਨ ਰਾਖਹਿੰ ਸਭਿ ਤਕਰਾਈ। ਕਿਰਤਨ ਕਰਹਿੰ ਸੁਨਹੁ ਮਨ ਲਾਈ' ॥ ੩੫ ॥ ਇਮ ਕਹਿ ਕੋਸ਼ਠ ਮਹਿੰ ਬਰਿ ਗਏ। ਦ੍ਵਾਰ ਕਿਵਾਰ ਅਸੰਜਤਿ ਕਿਏ[1]। ਸਾਂਕਰ ਲਾਇ[2] ਕਰੇ ਦਿਢ ਸੋਏ। ਬੈਠੇ ਪ੍ਰਭੂ ਇਕਾਂਕੀ ਹੋਏ ॥ ੩੬ ॥ ਪਦਮਾਸਨ ਕਹੁ ਕਰਿ ਕੈ ਬੈਸੇ। ਸਿੱਧ ਜੋਗ ਜੋਗੀ ਹੁਇ ਜੈਸੇ। ਜਿਮ ਸ਼੍ਰੀ ਕ੍ਰਿਸ਼ਨ ਜਾਇ ਬਨ ਮਾਂਹੀ। ਜਹਾਂ ਦੁਸਰੋ ਲਖਿਯਤਿ ਨਾਂਹੀ ॥ ੩੭ ॥ ਕਰਿ ਸਮਾਧਿ ਤਨ ਤਜਾਗਿ ਸਿਧਾਰੇ। ਸ਼੍ਰੀ ਹਰਿਗੋਵਿੰਦ ਤਿਸੀ ਪੁਕਾਰੇ। ਸਭਿ ਦਿਸ਼ਿ ਜੇ ਮਨ ਰੋਕਨ ਕੀਨਿ। ਇੰਦ੍ਰੇ ਗਨ ਸੰਕੋਚਿ ਕਰਿ ਲੀਨਿ ॥੩੮॥ ਆਤਮ ਰਸ ਮਹਿੰ ਥਿਰੇ ਗੁਸਾਈਂ। ਜਹਾਂ ਦ੍ਵੈਤ ਕੋ ਲੇਸ਼ ਨ ਪਾਈ।ਖਸ਼ਟ ਦਿਵਸ ਲੌ ਸਾਧਿ ਸਮਾਧਿ। ਥਿਰੇ ਅਚਲ ਹੀ ਰੂਪ ਅਗਾਧ ॥ ੩੯ ॥ ਸਪਤਮ ਦਿਨ ਕੋ ਅੰਮ੍ਰਿਤ ਵੇਲੇ। ਤਨ ਕੋ ਤਜਾਗਨ ਕੀਨਿ ਸੁਹੇਲੇ। ਲਾਇ ਕੰਧ ਕੇ ਸੰਗ ਪਿਛਾਰੀ[3]। ਬੈਠੇ ਰਹੇ ਪ੍ਰਭੂ ਤਿਸ ਬਾਰੀ ॥ ੪੦ ॥ ਇਤਿ ਸ਼੍ਰੀ ਦ੍ਰਿ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਲਸੈ 'ਸ਼੍ਰੀ ਗੁਰ ਹਰਿਗੋਵਿੰਦ ਪ੍ਰਭੁੱਲ ਗਮਨ' ਪ੍ਰਸੰਗ ਕਥਨੰ ਨਾਮ ਸਪਤ ਪੰਚਾਸਤੀ ਅੰਸੂ ॥ ੫੭ ॥

੫੮. [ਸਚ ਖੰਡ ਪ੍ਰਵੇਸ਼]।

ਦੋਹਰਾ ॥ ਵਹਿਰ ਖਰੇ ਜੋਧਾ ਰਹੈਂ ਨਿਸ ਦਿਨ ਮਹਿੰ ਸਮੁਦਾਇ। ਚਹੁੰਦਿਸ਼ਿ ਭਜਨ ਅਖੰਡ ਹੈ ਸ਼ਬਦ ਰਾਗ ਜੁਤਿ ਗਾਇਂ ॥ ੧ ॥ ਚੌਪਈ ॥ ਚਹੁੰਦਿਸ਼ਿ ਕੋਸ਼ਠ ਕੇ ਪਰਵਾਰੇ। ਭਈ ਸੰਗਤਾਂ ਆਨਿ ਹਜ਼ਾਰੇ। ਭਾਉ ਸਭਿਨਿ[4] ਕੇ ਭਯੋ ਬਿਸਾਲਾ। ਸਿਮਰਹਿੰ ਸਤਿਗੁਰ ਪ੍ਰਭੂ ਕ੍ਰਿਪਾਲਾ ॥੨॥ ਗੁਰ ਆਗਵਨ ਸੁਰਨਿ ਸੁਧ ਪਾਈ। ਬ੍ਰਹਮਾਦਿਕ ਮਨ ਮੋਦ ਬਢਾਈ। ਗੰਰਬਾਨ[5] ਸਭਿ ਚਵੈ ਬਿਧਾਨ। ਤੁਰਨ ਆਇ ਥਿਰੇ ਅਸਮਾਨ ॥ ੩ ॥ ਕਮਲਾਸਨ ਆਰੂਢਿ ਮਰਾਲਾ। ਚੰਦ੍ ਚੂੜ ਚਢਿ ਬ੍ਰਿਖਭ[6] ਬਿਸਾਲਾ। ਲੈ ਕਰਿ ਅਪਨੇ ਗਨ[7] ਸਮੁਦਾਯਾ।ਆਵਤਿ ਭੇ 'ਜੈ' ਸ਼ਬਦ ਅਲਾਯਾ॥੪॥ਤਥਾ ਪਾਕਸਾਸਨ[8] ਚਲਿ ਆਯੋ। ਬਾਯੂ, ਬੰਨ੍ਹੀ ਅਨੰਦ ਉਪਾਯੋ ॥ ਦ੍ਵਾਦਸ਼ ਦਿਨਕਰ[9] ਮੂਰਤਿ ਧਰੀ। ਆਇ ਨਿਸਾਪਤ[10] ਥਿਰਤਾ ਕਰੀ ॥ ੫ ॥ ਪੌਨ ਉਨੰਜਾ, ਚੁੱਦ੍ ਬਿਕਦਸ਼[11]। ਬ੍ਰਿੰਦ ਅਪਸਰਾਂ, ਨਾਚਤਿ ਹਸਿ ਹਸਿ। ਬਿੱਦ੍ਯਾਧਰ

[1]ਬੰਦ ਕੀਏ। [2]ਜ਼ੰਗਲ ਲਾਕੇ। [3]ਪਿੱਠ। [4]ਪ੍ਰੇਮ। [5]ਦੇਵਤੇ। [6]ਸ਼ਿਵਜੀ ਚੜ੍ਹ ਕੇ ਬੈਲ ਹੈ। [7]ਗਣ। [8]ਇੰਦਰ। [9]੧੨ ਸੂਰਜ। [10]ਚੰਦ੍ਰਮਾ। [11]ਗਿਆਰਾਂ ਸ਼ਿਵ।

ਕਿੰਨਰ ਚਲਿ ਆਏ। ਗੋਰਖ ਆਦਿ ਸਿੱਧ ਸਮੁਦਾਏ॥੬॥ਕਰਤਿ ਮੰਗਲਾ-ਚਾਰ ਬਿਲੰਦੈ। ਗੁਰ ਪ੍ਰਲੋਕ ਹੁਇ ਮਿਲਤਿ ਅਨੰਦੈ। ਜੈ ਜੈ ਕਾਰ ਸਕਲ ਹੀ ਕਰਤੇ। ਹਿਤ ਪੂਜਨ ਸਾਮਿੱਗ੍ਰੀ ਧਰਤੇ ॥ ੭ ॥ ਇਤਨੇ ਮਹਿੰ ਇਕ ਮਹਾਂ ਬਿਮਾਨ। ਆਯੋ ਜਗਮਗ ਕਰਤਿ ਮਹਾਨ। ਮੁਕਤਾ ਕੀ ਝਾਲਰ ਲਰਕੰਤੀ। ਮਣਿ ਗਣਿ ਜੋਤਿ ਅਧਿਕ ਚਮਕੰਤੀ ॥ ੮ ॥ ਸੀਂਚਨ ਕੀਨਿ ਸੁਗੰਧਿ ਮਹਾਨੀ। ਮੁਦਿਤ ਨਾਸਕਾ ਜਿਹ ਤ੍ਰਿਪਤਾਨੀ[1]। ਪੁਤਲੀ[2] ਚਮਰ ਝੁਲਾਵਹਿੰ ਖਰੀ। ਦੀਪਕ ਗਨ ਮਣਿ[3] ਦੀਪਤਿ ਖਰੀ ॥ ੯॥ ਬਿਚ ਮੰਦਰ ਸੁੰਦਰ ਦਰ ਕਰੇ। ਤਿਸ ਮਹਿੰ ਰਚੇ ਸਚੰਛਲ[4] ਖਰੇ। ਕੰਚਨ ਚਿੱਤ੍ਰਤਿ ਹੀਰਨਿ ਸੰਗ। ਚਮਕਹਿੰ ਚਾਰੁ ਕਲਸ ਉਤੰਗ ॥ ੧੦ ॥ ਲਘੁ ਲਘੁ ਅਹੈਂ ਪਤਾਕਾ[5] ਊਚੋ।ਜਿਤ ਚਾਹਤਿ ਤਿਤ ਜਾਹਿੰ ਪਹੁਚੋ। ਬੇਗਵੰਤ ਬਹੁ ਰਹਨੋ ਪ੍ਰਕਾਸ਼। ਬ੍ਰਹਮਾਦਿਕ ਸੁਰ ਜਹਿੰ ਚਹੁੰ ਪਾਸ ॥੧੧॥ ਤਿਸ ਪਰ ਸਤਿਗੁਰ ਭਏ ਅਰੋਹਨਿ[6]। ਸ਼ੋਭਾ ਅਧਿਕ ਵਧੀ ਮਨਮੋਹਨ। ਸਿੰਘਾਸਨ ਇਕ ਹੁਤੋ ਛਸਾਧੋ। ਆਸਤਰਨ ਸੁੰਦਰ ਬਰ ਛਾਧੋ ॥੧੨॥ ਦੀਰਘ ਸੁੰਦਰ ਹੈਂ ਉਪ-ਧਾਨੁ। ਬੈਠੇ ਤਿਸ ਪਰ ਜਾਇ ਸੁਜਾਨ। ਕਮਲਾਸਨ ਹੁਇ ਪੂਰਬ ਨੇਰੇ। ਕੁਸਮਾਂਜੁਲ ਕੋ[7] ਛੋਰਿ ਘਨੇਰੇ ॥ ੧੩॥ ਕਲਪ ਬ੍ਰਿੱਛ ਕੀ ਫੂਲਨ ਮਾਲਾ। ਪਹਿਰਾਈ ਕਰਿ ਪ੍ਰੇਮ ਬਿਸਾਲਾ। ਤਿਮ ਚੰਦਨ ਚਰਚਨੋ ਚਹੁੰ ਓਰ। ਸੁਰ ਗਨ ਆਇ ਮਿਲੇਕਰ ਜੋਰਿ॥੧੪॥ਗਾਵਤਿਨਾਚਤਿ ਬਿਬੁਧ ਬਧੂਟੀ[8]। ਭਰਿ ਭਰਿ ਬਹੁ ਕੁਸਮਾਂਜੁਲ ਛੂਟੀ। ਦੀਪਕ ਬਾਰ ਬਾਰ ਮਹਿੰ ਧਰੈ। ਬਾਰ ਬਾਰ ਦਿਖਰਾਵਨ ਕਰੈਂ[9] ॥ ੧੫ ॥ ਧੂਪ ਧੁਖਾਇ ਗੰਧਿ ਮਹਿਕਾਵੈਂ। ਅਭਿਖੇਕਹਿੰ,ਜੈ ਸ਼ਬਦ ਸੁਨਾਵੈਂ।ਸ਼ੁਭ ਆਗਵਨ ਆਪਕੋ ਭਯੋਦੇਵਨ ਕੋ ਅਨੰਦ ਉਪਜਯੋ ॥ ੧੬ ॥ ਜਗ ਮਹਿੰ ਕਾਰਨ ਕੀਨਿ ਘਨੇਰੇ। ਭਏ ਸਹਾਇਕ ਸੰਤਨਿ ਕੇਰੇ।ਤੁਰਕ ਤੇਜ ਰਣ ਕਰ ਦਮਨਾਯੋ[10]।ਲਾਖਹੁੰ ਚਿੱਤ ਕਰਿ ਜਸੁ ਉਪਜਾਯੋ ॥੧੭॥ ਭੋ ਪ੍ਰਭੁ ! ਰਾਵਰਿ ਕੀਰਤਿ ਪਾਵਨ। ਪਠਹਿੰ ਸੁਨਹਿੰ ਜੇ ਕਰਹਿੰ ਸੁਨਾਵਨ। ਸੋ ਨਰ ਗੁਰ ਸਿੱਖੀ ਕੋ ਪਾਵੈਂ। ਜਨਮ ਮਰਨ ਕੇ ਕਸ਼ਟ ਮਿਟਾਵੈਂ’ ॥੧੮॥ ਸ਼੍ਰੀ ਹਰਿਗੋਵਿੰਦ ਦੇਖਿ ਅਸ਼ੇਖ। ਮ੍ਰਿਦੁ

---

[1]ਜਿਸ ਤ੍ਰੈਂਧੀ ਨਾਲ ਨਾਸਕਾ ਪ੍ਰੀਨ ਦੇਕੇ ਤ੍ਰਿਪਤ ਹੋ ਗਈਆਂ। [2]ਪੁਤਲੀਆਂ। [3]ਮਣੀਆਂ। [4]ਬੜੇ। [5]ਝੰਡੀਆਂ। [6]ਅਸਵਾਰ ਹੋਏ। [7]ਫੁੱਲਾਂ ਦੇ ਬੁਕ। [8]ਦੇਵ ਇਸਤ੍ਰੀਆਂ। [ਸੰਸ:, ਵਿਬੁਧ=ਦੇਵਤਾ]। [9]ਭਾਵ ਆਰਤੀ ਕਰਦੀਆਂ ਹਨ। [10]ਦਬਾਇਆ।

ਬੋਲਤਿ ਦੇ ਧੀਰ ਵਿਸ਼ੇਖ।ਸੁਨਿ ਸੁਨਿ ਅਨੰਦ ਸੁਰਨਿ ਕੇ ਗਨ ਕੋ। ਫਿਰਿ ਫਿਰਿ ਹੇਰਿ ਪ੍ਰੇਮ ਕਰਿ ਮਨ ਕੋ॥੧੯॥ ਸਘਨ ਅਧਿਕ ਘਨ ਲਾਲੀ ਸੰਗ। ਪਿਖਤਿ ਸੰਗਤਾਂ ਅਚਰਜ ਰੰਗ। ਸਭਿਹਿਨਿ ਗਗਨ ਬਿਲੋਚਨ ਲਾਏ। ਕੌਤਕ ਹੋਤਿ ਸੁਰਨ ਸਮੁਦਾਏ ॥ ੨੦ ॥ ਸ਼੍ਰੀ ਹਰਿਗੋਵਿੰਦ ਕੋ ਪ੍ਰਸਥਾਨਾ। ਹੇਰਤਿ ਨਭ ਕੌ, ਸਭਿ ਨਰ ਜਾਨਾ। ਅਰੁਣ ਬਰਣ ਅਸਮਾਨ ਮਹਾਨਾ। ਭਯੋ ਬਿਮਾਨਨਿ ਤੇ, ਪਹਿਚਾਨਾ॥ ੨੧ ॥ 'ਜੈ ਜੈ' ਊਚੇ ਨਾਦ ਬਖਾਨਾ। ਸਿਮਰਹਿੰ ਸੱਤਿਨਾਮ ਸੁਖਵਾਨਾ। ਪੁਨ ਊਰਧ ਕੋ ਚਲਜੋ ਬਿਮਾਨਾ ਦੇਵਨ ਉਤਸਵ ਕਰਤਿ ਸੁਜਾਨ ॥ ੨੨ ॥ ਚਲਹਿੰ ਚਮਰ ਚਾਰਹੁੰ ਦਿਸ਼ਿ ਚਾਰੂ। ਅਨਿਕ ਪ੍ਰਕਾਰ ਉਚਿਤ ਮਹਿਕਾਰੂ। ਨਾਚਿ ਅਪਸਰਾ ਗਾਨ ਸੁਨਾਵੈਂ। ਪਰਵਾਰਤਿ ਸੁਰ ਸੰਗ ਸਿਧਾਵੈਂ॥੨੩॥ਮੰਗਲ ਕਰਤਿ ਆਦਿ ਕਮਲਾਸਨ[1]। ਬੰਦਤਿ ਗਮਨਤਿ ਧਰਹਿੰ ਉਪਾਸਨ। ਸਨੇ ਸਨੇ ਊਰਧ ਚਲਿ ਜਾਹੀਂ। ਬਿਹਸਤਿ ਬੋਲਤਿ ਅਨੰਦ ਉਪਾਹੀਂ ॥ ੨੪ ॥ ਸੰਖ ਮ੍ਰਿਦੰਗਨਿ ਕੀ ਧੁਨਿ ਸੰਗ। ਗਮਨਤਿ ਕਰਤੇ ਚਢਹਿੰ ਉਤੰਗ। ਜੈ ਜੈ ਸ਼ਬਦ ਭਨਹਿੰ ਬਹੁ ਬਾਰੀ। ਸਭਿ ਤੇ ਗੁਰ ਬਿਮਾਨ ਅਗੁਵਾਰੀ ॥ ੨੫ ॥ ਜਹਿੰ ਲਗ ਪਹੁੰਚਨ ਜਿਹ ਸੁਰ ਸ਼ਕਤਿ। ਤਹਿੰ ਲੌ ਪਹੁੰਚਿ ਸਹਿਤ ਗੁਰ ਭਕਤਿ[2]। ਜਹਿੰ ਤੇ ਜਾਇ ਨ ਸਕਹਿੰ ਅਗਾਰੀ। ਤਹਿੰ ਤੇ ਹਾਟ ਹਟਿ ਬੰਦਨ ਧਾਰੀ॥੨੬॥ ਸਾਦਰ ਇਮ ਊਚੇ ਪਹੁੰਚਾਇ। ਹਟਨਿ ਲਗੇ ਪੁਨ ਸੁਰ ਸਮੁਦਾਇ। ਤੇਜ ਬਿਸਾਲ ਦਿਪਾਹ ਗੁਰ ਕੇਰਾ। ਗਮਨਤਿ ਜਾਤਿ ਬਿਮਾਨ ਅਗੇਰਾ॥ ੨੭ ॥ ਭਪ, ਜਨ[3], ਆਦਿ ਲੋਕ ਕੋ ਛੋਰਿ। ਜਾਤਿ ਬੇਗ ਤੇ ਊਰਧ ਓਰ। ਬ੍ਰਹਮ ਲੋਕ ਲੌ ਬ੍ਰਹਮਾ ਸੰਗ। ਪੁਨ ਤਹਿੰ ਤੇ ਪ੍ਰਸਥਾਨ ਉਤੰਗ ॥ ੨੮ ॥ ਜਾਇ ਬਿਕੁੰਠ[4] ਮਝਾਰ ਪ੍ਰਵੇਸ਼ੇ। ਨਿਜ ਨਿਜ ਪੁਰ ਸੁਰ ਪਹੁੰਚ ਅਸ਼ੇਸ਼ੇ। ਇਸ ਪ੍ਰਕਾਰ ਸਾਤਗੁਰ ਨਿਜ ਥਾਨਪਹੁਚੇ ਜੋਤ ਰੂਪ ਭਗਵਾਨ॥੨੯॥ ਨਿਜ ਕੀਰਤਿ ਜਗ ਮਹਿੰ ਬਿਸਥਾਰ। ਸਿੱਖੀ ਮਗ ਬਿਦਤਾਇ ਉਦਾਰ। ਦਾਸ ਅਨੇਕ ਉਧਾਰਨ ਕੀਨਾਦੁਹਿੰ ਲੋਕਨਿ ਮਹਿੰ ਸਭਿ ਸੁਖ ਦੀਨ॥੩੦॥ਸਰਬ ਬਯਾਪੀ ਸਾਤਗੁਰ ਪੂਰੇ[5]।ਜਨ ਕੋ ਜ਼ਾਹਰ ਜਗਤਿ ਜ਼ਹੂਰੇ।ਸਿਮਰ ਹਾਜ਼ਰ[6]

---

[1]ਬ੍ਰਹਮਾ ਆਦਿਕ। [2]ਗੁਰੂ ਦੀ ਭਗਤੀ (ਭਾਵਨਾ) ਸਹਿਤ ਪਹੁੰਚੇ। [3]ਇਹ ਲੋਕਾਂ ਦੇ ਨਾਮ ਹਨ। [4]ਸਚਖੰਡ ਤੋਂ ਮੁਰਾਦ ਹੈ [ਸੰਃ, ਵੈਕੁੰਠੰ=ਜਿਸ ਦਾ ਨਾਸ਼ ਨਾ ਹੋਵੇ]। [5]ਜਨਾਂ ਦਾ ਜ਼ਾਹਰ (ਪ੍ਰਕਾਸ਼ ਸਰੂਪ) ਜਗਤ ਵਿਚ ਜ਼ਾਹਰ ਹੈ, ਤੇ ਜੋ ਯਾਦ ਕੀਤਿਆਂ ਸਾਹਮਣੇ ਆ ਹਾਜ਼ਰ ਹੁੰਦੇ ਹਨ।

ਹੋਹਿੰ ਹਜ਼ੂਰ[1]। ਚਹੁੰ ਚਕ ਮਹਿੰ ਸਿਖ ਇੱਛਾ ਪੂਰਿ ॥ ੩੧ ॥ ਸਦਾ ਭਾਵੱਖਨਤ ਮਹਿੰ ਤਿਮ ਰੀਤਿ[2]। ਹੋਤਿ ਬਿਦਤ ਦੇਖਹਿੰ ਚਿਤ ਪ੍ਰੀਤਿ। ਮਨਸਾ ਪੂਰਹਿੰ ਦਾਸਨ ਕੇਰੀ। ਸਿੱਖਨਿ ਕਰਹਿੰ ਸਹਾਇ ਬਡੇਰੀ* ॥ ੩੨ ॥ ਅੱਬ ਸੁਨੀਯਹਿ ਗੁਰ ਪਾਛਲ ਗਾਥਾ। ਸ਼ੋਭਾ ਹੋਹੁ ਸੁਚੇਤੀ ਸਾਥਾ। 'ਸਪਤ ਦਿਵਸ ਲੌ ਨਿਕਟਿ ਨ ਆਵਹੁ। ਕੋਸ਼ਠ ਦ੍ਵਾਰ ਨ ਹਾਥ ਲਗਾਵਹੁ' ॥ ੩੩ ॥ ਇਮ ਕਹਿ ਸਤਿਗੁਰ ਅੰਤਰ ਬਰੇ। 'ਆਵਹੁ ਪਾਸ ਨ' ਬਰਜਨ ਕਰੇ। ਸਕਲ ਕੁਟੰਬ ਸਹਿਤ ਸਭਿ ਸੰਗਤਿ ॥ ਬੈਠਹਿੰ ਦੂਰ ਦੂਰ ਕਰਿ ਪੰਗਤਿ ॥ ੩੪॥ਖਸ਼ਟ ਦਿਵਸ ਇਸ ਭਾਂਤਿ ਗੁਜ਼ਾਰੇ।ਸਪਤਮ ਪ੍ਰਾਤੀ ਚਿੰਨ੍ਹ ਨਿਹਾਰੇ। ਭਯੋ ਅਕਾਸ਼ ਅਰਣ ਬਹੁ ਬਰਣ[3]। ਕੁਛਕ ਪਰੀ ਸਭਿ ਕੋ ਧੁਨਿ ਕਰਣ[4] ॥੩੫॥ ਘਟਿਕਾ ਚਤਰ ਜਾਮਨੀ ਰਹੀ। ਗੁਰ ਪ੍ਰਸਥਾਨ ਸਰਬ ਹੀ ਲਹੀ। ਕਲਮਲਾਇ[5] ਇਤ ਉਤ ਬਹੁ ਫਿਰੈਂ।ਕੋਸ਼ਠ ਨਿਕਟਿ ਨ ਪਹੁੰਚਨ ਪਰੈਂ ॥ ੩੬ ॥ ਜੋਧਾ ਸਨਧਬੱਧ ਬਹੁ ਗਾਢੇ। ਬਰਜਹਿੰ ਸਭਿ ਕੋ ਚਹੁੰਦਿਸ਼ਿ ਠਾਂਢੇ। 'ਸਵਾਜਾਮ ਦਿਨ ਚਢਿਬੋ ਤੁਮੈ। ਹੁਕਮ ਗੁਰੂ ਕੋ ਤਬਿ ਢਿਗ ਨਿਮੈ ॥੩੭॥ਸ਼੍ਰੀ ਹਰਿਰਾਇ ਪ੍ਰਥਮ ਢਿਗ ਜਾਇੰ। ਨਿਜ ਕਰ ਦ੍ਵਾਰ ਕਿਵਾਤਿ ਖੁਲਾਇੰ। ਤਿਨ ਪਾਛੈ ਦਰਸਹਿ ਸਭਿ ਕੋਇ। ਅਪਰ ਕਾਮਨਾ ਪੂਰਨ ਹੋਇ' ॥੩੮॥ ਇਮ ਸਭਿ-ਮਹਿੰ ਬਿਦਤਾਇ ਬ੍ਰਿਤਾਂਤ। ਮਿਲਿ ਕਰਿ ਬੈਠ ਕਰਹਿੰ ਬੱਖ੍ਯਾਤਿ। ਸਦਾ ਪਹਿਰ ਦਿਨ ਜਬਿ ਚਢਿ ਆਧੇ। ਸ਼੍ਰੀ ਹਰਿਰਾਇ ਰਿਦੈ ਲਖਿ ਪਾਧੇ ॥ ੩੯ ॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਅਸੇ 'ਸ਼੍ਰੀ ਹਰਿਕ੍ਰਿਸ਼ਨ ਸੋਭੀ ਜਤ ਸਮਾਵਨ' ਪ੍ਰਸੰਗ ਬਰਨਨੇ ਨਾਮ ਅਸ਼ਟ ਪੰਚਾਸਤੀ ਅੰਸੂ ॥ ੫੮ ॥

੫੯. [ਸਤਿਗੁਰੂ ਜੀ ਦੇ ਸ਼ਰੀਰ ਦਾ ਸਸਕਾਰ]।

ਦੋਹਰਾ ॥ ਸਾਹਿਬ ਭਾਲਾ ਜੋਧ ਪੁਨ ਸੂਰਜ ਮੱਲ ਸੁਜਾਨ। ਭਾਈ ਰੂਪਾ ਆਦਿ ਸਿਖ ਆਨਿ ਮਸੰਦ ਮਹਾਨ ॥ ੧ ॥ ਚੌਪਈ ॥ ਬਿਰੁ ਸਮੀਪ ਸ਼੍ਰੀ ਤੇਗ-ਬਹਾਦੁਰ। ਸ਼੍ਰੀ ਹਰਿਰਾਇ ਸਭਿਨਿ ਮਹਿੰ ਸਾਦਰ। ਕਹਯੋ[6] 'ਉਠਹੁ ਅਬਿ

---

[1]ਪ੍ਰਯਾਯ ਪਿਛਲੇ ਪੰਨੇ ਤੇ ਆ ਚੁਕਾ ਹੈ। [2](ਜਿਸ ਤਰ੍ਹਾਂ ਪਿੱਛੇ) ਸਦਾ (ਯਾਦ ਕੀਤਿਆਂ ਹਾਜ਼ਰਾ ਹਜ਼ੂਰ ਸਨ ਤਿਵੇਂ) ਅੱਗੋਂ ਨੂੰ ਭੀ ਇਹੋ ਰੀਤ ਰਹੇਗੀ। ਭਾਵ ਇੰਨਾਂ ਕਾਲਾਂ ਵਿਚ ਸਦਾ ਹਾਜ਼ਰ ਨਾਜ਼ਰ ਹਨ। [3]ਲਾਲ ਰੰਗ ਦਾ। [4]ਕੰਨੀਂ। [5]ਘਬਰਾਹਟ ਨਾਲ। [6]ਭਾਵ ਸਾਰਿਆਂ ਨੇ ਕਿਹਾ।

*ਕਵਿ ਜੀ ਨੇ ਸਤਿਗੁਰ ਦੇ ਆਤਮ ਉੱਚ ਪਦ ਤੇ ਆਤਮ ਲੋਕ ਵਿਚ ਪ੍ਰਸਥਾਨ ਦੀ ਦੁਹਾਨੀ ਅਵਸਥਾ ਨੂੰ ਜੋ ਸਾਡੀ ਬੋਲੀ ਵਿਚ ਕਹੀ ਨਹੀਂ ਜਾ ਸਕਦੀ ਉਨ੍ਹਾਂ ਪਦਾਂ ਵਿਚ ਕਹਿ ਕੇ ਦਰਸਾਇਆ ਹੈ, ਜਿਸ ਤੋਂ ਕਿ ਉਸ ਮਹਾਨਤਾ ਤੇ ਪ੍ਰੇਵਚੜ੍ਹਾ ਦਾ ਕੁਛ ਅਨੁਭਵ ਸਾਨੂੰ ਹੋ ਆਵੇ।

ਦੋਲਹੁ ਦ੍ਵਾਰ। ਜਿਮ ਸ੍ਰੀ ਹਰਗੋਵਿੰਦ ਉਚਾਰਾ ॥ ੨ ॥ ਸਵਾਜਾਮ ਅਬਿ ਸਪਤਮ ਦਿਨ ਕੋ। ਕਰਹੁ ਸੰਭਾਰਨਿ ਗੁਰੁ ਬਚਨ ਕੋ। ਚਤਰ ਘਟੀ ਕੇ ਅੰਮ੍ਰਿਤ ਵੇਲੇ। ਲਖਿ ਲੀਨੇ ਸਭਿ ਚਿੰਨ੍ਹ ਸੁਹੇਲੇ[1] ॥ ੩ ॥ ਸੁਨਿ ਸ਼ਨਾਨ ਕਰਿ ਸ੍ਰੀ ਹਰਿਰਾਇ। ਚੀਰ ਸ਼ਰੀਰ ਨਵੀਨੇ ਪਾਇ। ਜਪੁਜੀ ਪਠਿਕਰਿ ਦ੍ਵਾਰ ਅਗਾਰੀ। ਹਾਥ ਜੋਰਿ ਤਬਿ ਬੰਦਨ ਧਾਰੀ ॥ ੪ ॥ ਅੰਤਰ ਤੇ ਸ਼ਾਂਕਰ ਖੁਲ੍ਹ ਗਈ। ਵਹਿਰ ਇਨਹੁੰ ਤੇ ਧੁਨਿ ਸੁਨਿ ਲਈ[1]। ਖੋਲ੍ਹੇ ਦ੍ਵਾਰ ਕਿਵਾਰ ਹਟਾਏ। ਲਗੇ ਕੰਧ ਸੋਂ ਗੁਰ ਦਰਸਾਏ ॥ ੫ ॥ ਪਦਮਾਸਨ ਕਰਿ ਥਿਰੇ ਗੁਸਾਈਂ। ਲੋਚਨ ਮੂੰਦ੍ਰਿਤਿ ਜੋਗੀ ਨਜਾਈਂ। ਅੰਤਰ ਥਰਿ ਕਰਿ ਜਾਇ ਨਿਹਾਰੇ। ਸ੍ਵਾਸ ਨ ਆਵਤ ਦੇਹਿ ਮਝਾਰੇ ॥ ੬ ॥ ਜਾਇ ਤਿਨਹੁ ਅਭਿਬੰਦਨ ਕਰੀ। ਦਿਯੋ ਹੁਕਮ ਸਭਿ ਕੋ ਤਿਸ ਘਰੀ। 'ਚੰਦਨ ਆਦਿ ਸਮਿੱਗ੍ਰੀ ਭਾਰੀ। ਕੀਜਹਿ ਤਯਾਰੀ ਬਿਲਮ ਬਿਸਾਰੀ ॥ ੭ ॥ ਸ੍ਰੀ ਹਰਿਰਾਇ ਸੁ ਭਾਨਾ ਸਾਦਰ। ਸੂਰਜ ਮਲ ਸ੍ਰੀ ਤੇਗ ਬਹਾਦੁਰ। ਰਾਇ ਜੋਧ ਪੁਨ ਮੁੱਖਿ ਮਸੰਦ। ਆਇ ਬਿਲੋਕੈਂ ਮਿਲਿ ਕੈ ਬ੍ਰਿੰਦ ॥ ੮ ॥ ਕੁਸ਼ ਆਸਨ ਪਰ ਗੁਰ ਪੌਢਾਏ। ਸਤਦ੍ਰਵ ਕੋ ਸੁਚ ਹੇਤ ਅਨਾਏ। ਮਿਲਿ ਬਹੁ ਕਰਿਵਾਇਸਿ ਇਸ਼ਨਾਨ। ਮੁਖ ਕੀ ਜੋਤਿ ਸੁ ਜਿਯਤ ਸਮਾਨ ॥ ੯ ॥ ਸੁੰਦਰ ਸੁਖਮ ਪਟਿ ਪਹਿਰਾਏ। ਨਰ ਬਹੁ ਲਾਗ ਬਿਮਾਨ ਬਨਾਏ*। ਛਾਦਿ ਪਟੇਬਰ ਸੋਂ ਪਸ਼ਮੰਬਰ[2]। ਪਾਇ ਬਹੁਰ ਜ਼ਰੀਅਨਿ ਕੇ ਅੰਬਰ ॥ ੧੦ ॥ ਸਭਿ ਉਪਬਨ ਕੇ ਫੂਲ ਮੰਗਾਏ। ਕਰਿ ਕਰਿ ਮਾਲ ਬਿਸਾਲੀ ਲਜਾਏ। ਸਭਿ ਬਿਮਾਨ ਕੇ ਚਹੁੰਦਿਸ਼ ਮਾਂਹੀ। ਲਰਕਾਵਨ ਕੀਨੀ ਦੁਤਿ ਜਾਂਹੀ ॥ ੧੧ ॥ ਪੁਸ਼ਪਨ ਸੋਂ ਛਾਦਨੋ ਤਬਿ ਸਾਰੇ। ਅਨਿਕ ਸੁਗੰਧਨਿ ਪਾਇ ਉਦਾਰੇ। ਸ਼ਬਦ ਰਬਾਬੀ ਗਾਵਨ ਗਾਵੈਂ। ਮਾਰੂ ਅਰ ਵਡਹੰਸ ਸੁਨਾਵੈ ॥ ੧੨ ॥ ਦੋਨਹੁੰ ਗੁਰ ਪਤਨੀ ਤਬਿ ਆਈ। ਸੰਗ ਨਗਰ ਨਾਰੀ ਸਮੁਦਾਈ। ਸਤਿਗੁਰ ਕੇ ਗੁਨ ਬਰਨਨ ਕਰਤੀ। ਅੱਸ਼ੂ ਬਿਲੋਚਨ ਤੇ ਬਹੁ ਢਰਤੀ ॥ ੧੩ ॥ ਖੁਲ੍ਹੇ ਸੀਸ ਪਰ ਕੇਸ਼ ਬਿਸਾਲੇ। ਆਂਨਿ ਥਿਰੀ ਭਹਿੰ ਸਭਿ ਇਕ ਨਾਲੇ[3]। ਸੰਗਤਿ ਆਨਿ ਹਜ਼ਾਰਹੁੰ ਖਰੀ। ਇਕ ਦਿਸ਼ ਅਖਿਲ ਬਾਹਿਨੀ ਥਿਰੀ ॥ ੧੪ ॥ ਜਯ ਜਯਕਾਰ ਹੋਤਿ ਚਹੁੰਫੇਰੇ। ਧੰਨ ਗੁਰੂ ਮੁਖ ਦੇਤਿ ਬਡੇਰੇ। ਨਿਜ ਨਿਜ ਬਾਤਨਿ ਨਰਨਿ ਸੁਨਾਵਹਿੰ। ਜਿਨ ਮਹਿੰ

[1]ਬਾਹਰ ਵਿਚੋਂ ਨੇ ਓਹ (ਸੰਗਲੀ ਦੇ ਖੁਲ੍ਹਣ ਦੀ) ਧੁਨੀ ਸੁਣ ਲਈ। [2]ਦੇਸ਼ਮੀ ਤੇ ਪਸ਼ਮੀਨੇ ਦੇ ਦੁਸ਼ਾਲਿਆਂ ਨਾਲ। [3]ਇਕ ਨਾਲ (ਇਕ, ਭਾਵ ਕੜਾਹ ਵਿਚ। *ਪਾ:—ਬਿਠਾਏ।

ਸਤਿਗੁਰ ਕੇ ਗੁਨ ਗਾਵਹਿੰ ॥੧੫॥ ਇਕ ਸੁਨਿ ਕਰਹਿ ਸਰਾਹਿਨ ਤੁਬੈ। ਇਮ ਜਸ ਕੋ ਭਾਖਤਿ ਮਿਲਿ ਸਬੈ। ਸੰਖ ਅਨੇਕ ਬਜਾਵਨ ਕਰਹਿੰ। ਬਾਦਤਿ ਬ੍ਰਿੰਦ ਬਜਹਿੰ ਧੁਨਿ ਭਰਹਿੰ ॥ ੧੬ ॥ ਆਨਿ ਆਨ ਫੂਲਨ ਬਰਖਾਵਹਿੰ। ਨਿਕਟਿ ਹੋਇ ਸਭਿ ਸੀਸ ਨਿਵਾਵਹਿੰ।ਭੀਰ ਭੂਰ ਹੋਈ ਤਿਹ ਸਮੈਂ।ਥਿਰੈ ਦੂਰ ਕੋ ਭਹਿੰ ਤੇ ਨਮੈਂ[1]॥੧੭॥ਸੂਰਜਮਲ ਸ੍ਰੀ ਤੇਗ ਬਹਾਦੁਰ। ਰਾਇ ਜੋਧ ਅਰੁ ਭਾਨਾ ਸਾਦਰ। ਇਨ ਤੇ ਆਦਿਕ ਬ੍ਰਿੰਦ ਮਸੰਦ। ਲਿਯੋ ਉਠਾਇ ਬਿਮਾਨ ਬਿਲੰਦ ॥ ੧੮ ॥ ਧਨ, ਗਨ ਕੰਚਨ ਪੁਸ਼ਪ ਬਨਾਏ। ਬਹੁ ਕਰਿ ਗੋਰਤਿ ਸੋ ਬਰਖਾਏ।ਸ੍ਰੀ ਹਰਿਰਾਇ ਚਮਰ ਗਹਿ ਹਾਥਾ।ਕਰਹਿੰ ਢੁਰਾਵਨ ਉਚਿਤਾ ਸਾਥ॥੧੯॥ ਆਗੇ ਚਲਤਿ ਰਬਾਬੀ ਗਾਵਤਿ। ਪੌੜੀ ਲਾਇ ਦਰਬ ਕੋ ਪਾਵਤਿ। ਬਰਖਾਵਤਿ ਪੁਸ਼ਪਨਿ ਕਰਿ ਹੇਮਾਬੰਦਹਿੰ ਕਰ ਬੰਦਹਿੰ[2] ਹਿਤ ਛੇਮ ॥ ੨੦ ॥ ਨਿਕਟਿ ਥਾਨ ਪਿਖਿ ਜਾਇ ਉਤਾਰੇ। ਚਿਖ ਚੰਦਨ ਕੀ ਊਚਿ ਸੁਧਾਰੇ। ਜਵ,ਤਿਲ, ਘ੍ਰਿਤ ਆਨੇ ਸਮੁਦਾਇ। ਕਾਸ਼ਟ ਕੋ ਅੰਬਾਰ ਲਗਾਇ ॥੨੧॥ਬਹੁਰ ਦੇਹਿ ਭਹਿੰ*ਧਰੀ ਸੁਧਾਰਿ। ਸੂਰਜ ਮਲ ਕਰ ਲਾਂਬੁ ਧਾਰਿ। ਕੂਕ ਮਾਰਿ ਕਰਿ ਦੀਯੋ ਲਗਾਇ। ਗੁਰ ਕੋ ਬਿਰਹਿ ਸ਼ੋਕ ਉਪਜਾਇ ॥ ੨੨ ॥ ਰੁਦਤਿ ਭਏ ਸਗਰੇ ਨਰ ਨਾਰੀ। ਬਹੁਰ ਕਪਾਲਕ੍ਰਿਯਾ ਭਹਿੰ ਧਾਰੀ। ਸਿਮਰਿ ਸਿਮਰਿ ਸਦ ਗੁਨ ਸੁਖ ਦਾਯਕ। ਰੁਦਤਿ ਸੁਭਟ ਠਾਂਢੇ ਸਭਿ ਪਾਯਕ[3] ॥ ੨੩ ॥ 'ਹੇ ਗੁਰ ! ਤੁਮਰੇ ਬਿਨਾਂ ਹਮਾਰੀ। ਕੋ ਸੁਧ ਲੇਹਿ ਕਰਹਿ ਪ੍ਰਤਿਪਾਰੀ।ਕੋ ਆਯੁਧ ਬਿੱਦਯਾ ਸਿਖਰਾਵੈ। ਕੋ ਪਰਖੈ ਬਹੁ ਦਰਬ ਦਿਵਾਵੈ' ॥ ੨੪ ॥ ਬਹੁਰ ਮਸੰਦ ਰੁਦਤਿ ਹੈਂ ਖਰੇ। 'ਹੇ ਪ੍ਰਭੁ ! ਕੋ ਆਦਰ ਹਮ ਕਰੈ ?। ਜਥਾਜੋਗ ਬੈਠਾਵਤਿ ਪਾਸ। ਦਯਾ ਕਰਤਿ ਹੁਇ ਕਾਰਜ ਦਾਸ' ॥ ੨੫ ॥ ਤਥਾ ਰੁਦਨ ਨਾਰੀ ਬਹੁ ਕਰੈਂ। 'ਹੇ ਪ੍ਰਭੁ ਕੌਨ ਸ਼ਕਤਿ ਅਸ ਧਰੈ ?ਲਾਖਹੁੰ ਤੁਰਕਨ ਕੋ ਸੰਘਾਰਾ। ਆਨਜੋ ਸਭਿ ਪਰਵਾਰਿ ਸੁਖਾਰਾ ॥ ੨੬ ॥ ਗੁਰੂ ਰੂਪ ਜੋਧਾ ਬਲ ਭਾਰੀ। ਪੀਰੀ ਮੀਰੀ ਮਹਾਂ ਸੰਭਾਰੀ'। ਇਕ ਦਿਸ਼ਿ ਸੰਗਤਿ ਪ੍ਰੇਮ ਬਿਸਾਲਾ।ਰੋਦਨ ਹੈ ਪਿਖ ਚਿਖ[4] ਸਿਖ ਜਾਲਾ ॥੨੭॥ ਦਾਸੀ ਦਾਸ ਸੰਬੂਹ ਬਿਲਾਪੂ। ਭਜਹਿੰ ਬਿਲੋਚਨ ਤੇ ਬਹੁ ਆਪੂ[5]। ਜਨੁ ਕਰੁਨਾ ਰਸ ਛਾਯੋ ਡੇਰਾ। ਸਤਿਗੁਰ ਬ੍ਰਿਧ ਤੇ ਕਸ਼ਟ ਬਡੇਰਾ ॥ ੨੮ ॥ ਭਾਨਾ ਸਾਹਿਬ ਸਭਿ ਸਮੁਝਾਏ। 'ਕਿਮ

[1]ਨਿਉਂਦੇ ਹਨ। [2]ਹੱਥ ਜੋੜਕੇ ਨਮਸਕਾਰਾਂ ਕਰਦੇ ਹਨ। [3]ਦਾਸ। [4]ਦਿੱਖਾ ਨੂੰ ਦੇਖਕੇ। [5]ਜਲ ਭਾਵ ਅੱਥਰੂ।

*ਪਾ:—ਕੋ।

ਨਾਹਕ ਤੁਮ ਸ਼ੋਕ ਉਪਾਏ। ਦੀਨਬੰਧੁ ਸ਼੍ਰੀ ਹਰਿਗੋਵਿੰਦ। ਨਿਤ ਜੀਵਤਿ ਜਿਨ ਸ਼ਕਤਿ ਬਿਲੰਦ॥੨੯॥ਜੋ ਸਿਮਰੈ ਉਰ ਸ਼ਰਧਾ ਧਰੈ। ਬਿਦਤਿ ਹੋਹਿੰ ਸੋ ਦਰਸ਼ਨ ਕਰੈ। ਜੋ ਜਾਚਹਿ, ਤਿਸ ਦੇਵਨਹਾਰੇ। ਤਿਨ ਕੋ ਸ਼ੋਕ ਕਹਾਂ ਕੋ ਧਾਰੇ ॥ ੩੦ ॥ ਧਾਂਤੇ ਸੰਗਤਿ ਅਰੁ ਪਰਿਵਾਰ। ਨਹਿੰ ਕੀਜੈ ਇਮ ਸ਼ੋਕ ਉਦਾਰ। ਅਪਰ ਲੋਕ ਜਗ ਕੋ ਹੁਇ ਜੈਸੇ। ਸਤਿਗੁਰ ਨਹੀਂ ਜਾਨਿਯਹਿ ਤੈਸੇ' ॥ ੩੧ ॥ ਇਸ ਬਿਧਿ ਕਹਿ ਕਰਿ ਸਕਲ ਹਟਾਏ। ਸ਼੍ਰੀ ਹਰਿਰਾਇ ਸੁ ਪ੍ਰਥਮ ਉਠਾਏ। ਸੂਰਜਮਲ ਸ਼੍ਰੀ ਤੇਗ ਬਹਾਦੁਰ। ਇਨਹੁੰ ਉਠਾਇ ਲਿਯੋ ਕਰਿ ਸਾਦਰ ॥ ੩੨ ॥ ਹਿਤ ਸ਼ਨਾਨ ਸਗਰੇ ਤਬਿ ਚਾਲੇ। ਕਹਤਿ ਪਰਸਪਰ ਧੀਰ ਬਿਸਾਲੇ। ਕਰਿ ਮੱਜਨ ਕੋ ਲਾਇ ਦਿਵਾਨਿ। ਸਤਿਗੁਰ ਸ਼ਬਦ ਕੀਨਿ ਸਭਿ ਗਾਨ ॥ ੩੩ ॥ ਪੰਚਾਂਮ੍ਰਿਤ ਅਰਦਾਸ ਅਲਾਇ। ਸਭਿ ਸੰਗਤਿ ਮਹਿੰ ਸੋ ਬਰਤਾਇ।ਸਭਾ ਸਥਲਮਹਿੰ ਨ ਚਲਿਆਏ।ਬੈਠਿ ਬੈਠਿ ਨਿਜ ਥਾਨ ਸਿਧਾਏ॥ ੩੪ ॥ ਸੰਮਤ ਬਿੱਕ੍ਰਮ ਨ੍ਰਿਪ ਕੋ ਕਹੀਅਹਿ। ਸੌਲਹਿੰ ਸਹਸ ਚੋਤ ਸੁਦਿ ਲਹੀਅਹਿ। ਪੰਚਮਿ ਸਵਾਜਾਮ ਦਿਨ ਚਰੇ। ਤਨੁ ਗੁਰ ਕੋ ਸਸਕਾਰਨ ਕਰੇ॥੩੫॥ਜੋ ਸਿਖ ਮੁੱਖਿ ਸਭਿਨਿ ਸਮੁਝਾਵੈਂ। ਕਹਿ ਬਹੁ ਭਾਂਤਿਨਿ ਸ਼ੋਕ ਮਿਟਾਵੈਂ। ਕ੍ਰਿਯਾ* ਰੀਤਿ ਸੂਰਜ ਮਲ ਸਾਰੀ। ਕਰਤਿ ਭਯੋ ਬਿਧਿ ਜਥਾ ਉਚਾਰੀ ॥ ੩੬ ॥ ਪੁਸ਼ਪ ਚੁਨਾਵਨ ਆਦਿਕ ਜੋਇ।ਤ੍ਰੈਦਸ ਦਿਵਸ ਬਿਤਨ ਜਬਿ ਹੋਇ।ਭੋਜਨ ਅਨਿਕ ਪ੍ਰਕਾਰ ਕਰਾਇ। ਕਈ ਹਜ਼ਾਰਨ ਕੋ ਤ੍ਰਿਪਤਾਇ ॥ ੩੭ ॥ ਸਤਿਗੁਰ ਹੇਤੁ ਦਾਨ ਬਹੁ ਕੀਨੇ। ਸਿਹਜਾ* ਬਸਤ੍ਰ ਸ਼ਸਤ੍ਰ ਕੋ ਦੀਨੇ। ਬਹੁ ਮੋਲੇ ਗਨ ਦਿਏ ਤੁਰੰਗ। ਅਲੰਕਾਰ ਸੁੰਦਰ ਸਰਬੰਗ ॥੩੮॥ਜਥਾਜੋਗ ਸਭਿ ਹੀ ਕਰਿਵਾਇ। ਨਿਜ ਨਿਜ ਸਦਨ ਗਏ ਸਮੁਦਾਇ। ਰਾਖਿ ਜੋਧ ਕਾਂਗੜ ਕੋ ਗਯੋ।ਸੰਗ ਆਪਨੇ ਰੂਪਾ ਲਯੋ ॥ ੩੯ ॥ ਚਿਰੰਕਾਲ ਕੋ ਇਕਠੇ ਹੁਤੇ। ਗਮਨੇ ਸਿਖ ਸੇਵਕ ਸੰਤ ਕਿਤੇ। ਸ਼੍ਰੀ ਹਰਿਰਾਇ ਅੱਗੂ ਕਰਿ ਨਮੋ। ਗੁਰੁ ਸੁਤਨਿ ਸੋਂ ਮਿਲਿ ਤਹ ਸਮੋਂ ॥ ੪੦ ॥ ਜਹਿੰ ਕਹਿੰ ਗਏ ਸਰਬ ਜੇ ਆਏ। ਗੁਰ ਕੀਰਤਿ ਬਸਤੀਰਤਿ ਜਾਏ।ਧੀਰਮੱਲ ਸੁਨਿ ਨਾਂਹਿ ਨ ਆਯੋ।ਗੁਰੂ ਅਨੁਜ ਭਾ ਕੁਛ

ਵੈਤ ਸੁਦੀ ਪੰਚਮੀ ਸੰਮਤ ੧੬੭੦ ਬਿਕ੍ਰਮੀ। *ਕ੍ਰਿਯਾ ਦੇ ਭਾਵ ਰੁਰਮਤ ਸੰਸਕਾਰ ਦੇਣਾ ਹੀਏ ਪਿੱਛੇ ਕਈ ਥਾਈਂ ਲਿਖ ਆਏ ਹਾਂ ਕਿ ਪੁੱਤ ਕ੍ਰਿਯਾ ਕੁਰ ਘਰ ਦੀ ਮਿਰਯਾਦਾ ਨਹੀਂ।

ਹਰਖਾਯੋ ॥ ੪੧ ॥ ਰਿਦੈ ਨਾਨਕੀ ਕੀਨਿ ਬਿਚਾਰਾ। ਸਿਮਰਨੋ ਬਾਕ ਜੁ ਕੰਤ ਉਚਾਰਾ।–ਮਮ ਸੁਤ ਭੀ ਪੈ ਹੈ ਬਡਿਆਈ। ਸਮਾਂ ਪ੍ਰਤੀਖਤਿ ਰਹੁੰ ਕਿਸ ਥਾਈ[1] ॥ ੪੨ ॥ ਇਹਾਂ ਸ਼ਰੀਕਾ ਵਧਹਿ ਦੁਹੇਲਾ। ਨਹੀਂ ਪਰਸਪਰ ਰਾਖਹਿਂ ਮੇਲਾ। ਯਾਂਤੇ ਪ੍ਰਿਥਕ ਹੋਨਿ ਭਲ ਮਾਨਾ। ਗ੍ਰਾਮ ਬਕਾਲੇ ਬਸਨ ਸਥਾਨਾ॥੪੩॥ ਗੁਰ ਕੀ ਭੀ ਆਇਸੁ ਤਬਿ ਹੋਈ–। ਕਰਨੋ ਚਹਤਿ ਅਪਨੇ ਚਿਤ ਜੋਈ। ਸਕਲ ਸਮਾਜ ਨਿਕਾਲਨਿ ਕਰਨੋ। ਸਦਨ ਜਿਦੈ ਨੀਕ ਦੇ ਧਰਨੋ ॥ ੪੪ ॥ ਮਿਲ ਸਭਿ ਸੋਂ ਬਹੁ ਹੋਇ ਦੁਖਾਰੀ। ਹੋਨਿ ਇਕਾਕੀ ਰਿਦੈ ਬਿਚਾਰੀ। ਸੁਤ ਕੋ ਲਿਯੋ ਆਪਨੇ ਸਾਥ। ਸਿਮਰਨ ਕਰਿ ਕੈ ਜਗ ਗੁਰੁ ਨਾਥ ॥੪੫॥ ਦਹੋ ਹਟਾਇ ਨ ਮਾਨੀ ਕੋਇ। ਤਮਾਰਿ ਕਰਾਈ ਸਜੈਦਨ ਜੋਇ। ਸਕਟਨਿ ਪਰ ਸਾਮਿੱਗ੍ਰੀ ਧਰਿ ਕੈ। ਨਿਕਸੀ ਘਰ ਤੇ ਦ੍ਰਿਗ ਜਲ ਭਰਿਕੈ ॥ ੪੬ ॥ ਸੁਤ ਕੋ ਚਪਲ ਤੁਰੰਗ ਚਢਾਯੋ। ਕੀਰਤਿ ਪੁਰਿ ਛੋਰਨਿ ਮਨ ਭਾਯੋ।ਪਰੇ ਪੰਥ ਕੋ,ਗਏ ਬਕਾਲੇ।ਤਹਾਂ ਸਦਨ ਚਿਨਵਾਇ ਬਿਸਾਲੇ॥ ੪੭॥ਕਰਨੋ ਬਾਸ ਤਹਿਂ ਸਮੋ ਬਿਤਾਵਨ।ਸ਼੍ਰੀ ਗੁਰ ਤੇਗ ਬਹਾਦਰ ਪਾਵਨ। ਪੁੱਤ੍ਰ ਬਧੂ[2] ਗੁਜਰੀ ਸੁਖ ਪਾਇ। ਤੀਨਹੁ ਬਸੇ ਜਾਇ ਤਿਸ ਥਾਇਂ ॥ ੪੮ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੇ 'ਸ਼੍ਰੀ ਗੁਰ ਹਰਿਗੋਵਿੰਦ ਸਗੋਰ ਸਸਕਾਰਨੰ' ਪ੍ਰਕਰਣ ਬਰਨਨੇ ਨਾਮ ਏਕ ਊਨਸਫ਼ਟੀ ਅੰਸੂ ॥ ੫੯ ॥

੬੦. [ਭਾਈ ਭਗਤੂ। ਭਾਈ ਫੇਰੂ]।

ਦੋਹਰਾ ॥ ਸਾਹਿਬ ਭਾਣੇ* ਨਰ ਪਠਨੋ ਅਪਨੋ ਪੁੱਤ੍ਰ ਹਕਾਰਿ। ਸ਼੍ਰਵਣ[3] ਨਾਮ ਤਿਸ ਕੋ ਅਹੈ ਬ੍ਰਿਧ ਕੋ ਬੰਸ ਉਦਾਰ ॥ ੧ ॥ ਚੌਪਈ ॥ ਕੀਰਤਪੁਰਿ ਮਹਿਂ ਸੋ ਚਲਿ ਆਯੋ। ਗੁਰ ਜਸੁ ਭਲੇ ਭਾਖਿ ਸਮੁਝਾਯੋ। ਸ਼੍ਰੀ ਹਰਿਰਾਇ ਬਾਂਹੁ ਪਕਰਾਈ। 'ਅਪਨੇ ਨਿਕਟਿ ਰਖਹੁ ਸੁਖਦਾਈ' ॥ ੨॥ ਆਪ ਕਰੀ ਭਾਨੇ ਪਗ ਨਮੋ। ਗੁਰ ਤੇ ਬਿਦਾ ਹੋਇ ਤਿਹ ਸਮੋ। ਪਹੁੰਚਨੋ ਅਪਨ ਗ੍ਰਾਮ ਰਮਦਾਸ।ਕੇਤਿਕ ਸਮੋ ਸਦਨ ਮਹਿਂ ਬਾਸਿ॥੩॥ਤਨ ਕੋ ਤਮਾਰਿ ਗੁਰੁਪੁਰਿ ਗਯੋ। ਬ੍ਰਹਮ ਗਯਾਨ ਕੋ ਜਿਹ ਸੁਖ ਭਯੋ। ਕੀਰਤਪੁਰਿ ਮਹਿਂ ਸ਼੍ਰੀ ਹਰਿ-ਰਾਇ। ਰਹੇ ਬਿਰਾਜਤਿ ਗੁਰਤਾ ਪਾਇ ॥ ੪ ॥ ਸੁਰਜਮਲ ਰਹਿ ਨਿਕਟਿ ਸਦੀਵਾ। ਕਹੋ ਪਿਤਾ ਕੇ ਕਰਿ ਮਨ ਨੀਵਾ। ਕੇਤਿਕ ਮਾਸ ਬਿਤੀਤੇ ਜਬੈ। ਮਰਵਾਹੀ ਤਨ ਤਜਾਗਨੋ ਤਬੈ ॥ ੫ ॥ ਜਥਾ ਜੋਗ ਤਿਹ ਕੋ ਸਸਕਾਰਾ। ਕਰਮ ਕਰਾਇ ਪੁੱਤ੍ਰ ਤਬਿ ਸਾਰਾ। ਦੀਨਸਿ ਦਾਨ ਅਧਿਕ ਤਿਸ ਕਾਲਾ।

[1]ਕਿੰਵੇ ਰਹਿਕੇ (ਉਸ) ਸਮੇਂ ਨੂੰ ਉਡੀਕਾਂ। [2]ਨੂੰਹ। [3]ਸਰਵਣ ਨਾਮ ਸੀ। *ਪਾਠ ਕਿਤੇ 'ਭਾਏ' ਮਿਲਦਾ ਹੈ ਜਿਵੇਂ 'ਭਾਏ', ਮਤਲਬ ਭਾਈ ਭਾਣੇ ਤੋਂ ਹੀ ਹੈ।

ਸਾਧ ਦਿਜਨਿ ਤ੍ਰਿਪਤਾਵਤਿ ਜਾਲਾ॥੬॥ਜੋ ਨਹਿੰ ਆਏ ਸਿੱਖਜ ਮਸੰਦਾਪੁਨ ਸੁਧ ਸੁਨਿ ਸ਼੍ਰੀ ਹਰਿਗੋਵਿੰਦ। ਕੋਤਿਕ ਸੰਮਤਿ ਮਹਿੰ ਚਲਿ ਆਵਤਿ।ਖਸ਼ਟ ਮਾਸ ਮਹਿੰ ਕੋ ਦਰਸਾਵਤਿ ॥੭॥ ਸੋ ਸਭਿ ਲਏ ਅਕੋਰਨਿ ਆਏ। ਭਗਤੂ ਬਹਿਲੋ ਸਿਖ ਸਮੁਦਾਏ। ਨਿਜ ਨਿਜ ਸੰਗਤ ਕੋ ਸੰਗ ਲਜਾਇ। ਪੂਜੇ ਚਰਨ ਗੁਰੂ ਹਰਿਰਾਇ ॥੮॥ਵੈਸਾਖੀ ਅਰੁ ਦੀਪਕ ਮਾਲਾ। ਆਨਿ ਮਿਲਹਿੰ ਕੀਰਤ ਪੁਰਿ ਜਾਲਾ। ਮਨੋ ਕਾਮਨਾ ਚਹੈਂ ਸੁ ਪਾਵੈਂ। ਕਰਾਮਾਤ ਕਾਮਲ ਦਰਸਾਵੈਂ ॥੯॥ ਸੂਰਜਮਲ ਪ੍ਰਾਪਤਿ ਸੁਖ ਰਾਸਾ। ਬੈਠਹਿ ਬਿਕਸਿ ਭਤੀਜੇ ਪਾਸਾ। ਚਹੈ ਸੁ ਪਾਵੈ ਵਸਤੂ ਮਹਾਨਾ।ਮਿਲਨੋ ਕਰਤਿ ਅਪਨੀ ਗੁਜ਼ਰਾਨਾ ॥ ੧੦ ॥ ਜਿਮ ਸ਼੍ਰੀ ਹਰਿਗੋਬਿੰਦ ਢਿਗ ਆਵੈਂ। ਤਿਮ ਚਹੁੰਦਿਸ਼ਿ ਤੇ ਸਿਖ ਉਮਡਾਵੈਂ।ਕੋਤਿਕ ਚਿਤ ਮਹਿੰ ਚਿਤਵਤਿ ਬਾਤੀ।ਪਰਖਨਿ ਹਿਤ ਅਜ਼ਮਤ ਬੱਖਜਾਤੀ॥੧੧॥ਕਰਾਮਾਤ ਰਤਨਾਕਰ[1] ਭਰਨੋ। ਕਿਮ ਸੋ ਦੂਰਹਿ ਤਰਨਿ[2] ਜਨੁ ਚਰਨੋ।ਚਹੁਚੱਕਨਿ ਸੰਸੈ ਜੁ ਅੰਧੇਰਾ।ਕਰਨੋ ਦੂਰ ਨਹਿੰ ਲਾਗੀ ਦੇਰਾ॥ ੧੨॥ ਭਗਤੂ ਰਹੈ ਨਿਕਟਿ ਹਿਤ ਧਰੈ।ਪ੍ਰੇਮ ਸਹਿਤ ਦਰਸ਼ਨ ਕੋ ਕਰੈ।ਬ੍ਰਿੱਧ ਭਯੋ ਬਹੁ ਬੈਸ ਬਿਹਾਈ। ਚਹੈ ਗੁਰੂ ਢਿਗ ਸੇਵ ਕਮਾਈ॥੧੩॥ ਬੀਤ ਗਯੋ ਕੋਤਿਕ ਜਬਿ ਸਮੋਂ। ਰਹੈ ਨਿਕਟਿ ਦਰਸਹਿ ਕਰਿ ਨਮੋ।ਇਕ ਦਿਨ ਹਾਥ ਜੋਰ ਕਰਿ ਕਹਯੋ। 'ਸੇਵਾ ਬਖਸ਼ੋ ਮੈਂ ਚਿਤ ਚਹਯੋ॥੧੪॥ਬਿਨ ਸੇਵਾ ਤੇ ਬੈਸ ਅਕਾਰਥ।ਮੈਂ ਨ ਬਿਤਾਵੈਂ ਕਰੌਂ ਸਕਾਰਥ। ਨਿਸ ਦਿਨ ਬੈਠਨੋ ਭੀ ਥਿਤ ਜਾਵੈ।ਸਫਲ ਤਿਨੋਂ ਗੁਰ ਸੇਵ ਕਮਾਵੈ॥੧੫॥ਮਨ ਕੋ ਰਾਖਨ ਸਦ ਗੁਰਸਾਥ। ਗੁਰ ਸੇਵਾ ਮਹਿੰ ਪਗ ਅਰੁ ਹਾਥਾਤਿਨ ਕੀ ਬਧ ਸਕਾਰਥ ਹੋਵੈ। ਜਨਮ ਜਨਮ ਕੀ ਮਲ ਕੋ ਧੋਵੈ'॥੧੬॥ ਸ਼੍ਰੀ ਹਰਿਰਾਇ ਬ੍ਰਿੱਧ ਕੋ ਦੇਖਿ। ਹਰਖਤਿ ਕਰਹਿੰ ਬਿਲਾਸ ਬਿਸ਼ੇਖ[3]*।'ਅਬਿ ਸਹੇਰਥੋ ਚਰਖਾ ਚਹੀਅਹਿ'। ਜਿਸ ਤੇ ਥਿਰਧਾਪਨ ਨਿਰਥਹੀਅਹਿ' ॥੧੭॥ ਬਿਗਸਤਿ ਦੇਖਿ ਕਹੈ ਬੰਦਿ ਹਾਥਾ। 'ਸਭਿ ਹੁਇ ਰਾਵਰਿ ਮਰਜ਼ੀ ਸਾਥਾ। ਨਿਫਲ ਨ ਥਾਕ ਗੁਰੂ ਕੋ ਹੋਇ।ਕਿਸ ਹਿਤ ਨਿਕਸਹਿ, ਸਾਚੋ ਸੋਇ ॥੧੮ ॥ ਅਬਿ ਸੇਵਾ ਨਿਜ ਘਰ ਕੀ ਦੀਜੈ। ਸਫਲ ਸ਼ਰੀਰ ਹਮਾਰੋ ਕੀਜੈ'। ਕਹਯੋ ਗੁਰੂ 'ਸੇਵਾ ਸਭਿ ਕਰੀ। ਅਧਿਕ ਸਫਲਤਾ ਨਿਜ ਤਨ ਧਰੀ ॥੧੯॥ ਸਿੱਖਨਿ ਬਿਖੈ ਰੀਤਿ ਨਿਤਿ ਪਾਵਨਿ।

[1]ਸਮੁੰਦ੍। [2]ਸੂਰਜ। [3]ਭਾਵ ਹਾਸੇ ਨਾਲ ਬਚਨ ਕੀਤਾ। ਹੁਣ ਤਾਂ ਚਰਖਾ ਸਹੇੜਨਾ ਚਾਹੀਏ, ਭਾਵ ਵਿਆਹ ਕਰ ਲਓ।

*ਪਾ:–ਬਿਸਾਲ ਅਸ਼ੇਖ।

ਰਿਦੈ ਮਨੋਰਥ ਕਰਹੁ ਉਠਾਵਨ।ਕ੍ਰਿਖੀਕਰਾਵੈ ਗੁਰ ਘਰ ਕੇਰੀ।ਕਾਮੇ ਦਾਖ ਸਿੱਖ ਇਸ ਬੇਰੀ ॥ ੨੦ ॥ ਅਪਰ ਸਰਵ ਲਾਇਕ ਨਹਿੰ ਤੇਰੇ। ਜ਼ਿਮੀਦਾਰ ਤੁਮ ਜਨਮ ਭਲੇਰੇ। ਧਾ ਤੇ ਕ੍ਰਿਖਿ ਕੀ ਟਹਿਲ ਬਤਾਈ। ਸਿਖ ਬਿਸ਼ਾਲ ਤੁਮ, ਲੇਹੁ ਕਮਾਈ[1] ॥ ੨੧ ॥ ਸੁਨਿ ਭਗਤੂ ਕੀਨੀ ਪਗ ਨਮੋ। ਉੱਦਮ ਕੋ ਧਾਰਨੇ ਤਿਹ ਸਮੋ। ਬ੍ਰਿਖਭ ਸੁ ਕਾਮੇ ਕਰੇ ਤਿਆਰੀ। ਨੀਕੇ ਆਵਨੀ ਜਾਇ ਸੁਧਾਰੀ ॥ ੨੨ ॥ ਬੀਜਨੇ ਬੀਜ ਆਪਨੇ ਕਰ ਤੇ। ਉਗੀ ਸਘਨ, ਪੁਨ ਬਹੁ ਪ੍ਰਤਿਪਰਤੇ[2]। ਬਾਰ ਕਰਨ, ਅਰੁ ਦੈਬੋ ਵਾਰਿ[3]। ਬਾਰ ਬਾਰ ਸਭ ਕਰਨਿ ਸੰਭਾਰਿ ॥ ੨੩॥ ਬੈਠਨੇ ਨਿਸ ਬਾਹੁਰ ਰਖਵਾਰੀ। ਕਰੀ ਪਕਾਵਨ ਭਲੀ ਪ੍ਰਕਾਰੀ। ਪੁਨ ਕਾਮੇ ਬਾਢਨਿ ਕੋ ਲਾਏ। ਭੋਜਨ ਲੈ ਤਿਨ ਕੇ ਢਿਗ ਜਾਏ ॥ ੨੪ ॥ ਗੁਰ ਕੀ ਦੇਗ ਬਿਖੈ ਤੇ ਲੈਯ। ਵਹਿਰ ਜਾਇ ਸਭਹਿਨ ਕੋ ਦੈਯ। ਇਕ ਦਿਨ ਲੈ ਕਰਿ ਆਪ ਅਹਾਰ। ਗਯੋ, ਕਰਹਿੰ ਕਾਮੇ ਜਹਿੰ ਕਾਰ ॥ ੨੫ ॥ ਖੇਤ ਛੋਰ ਪਰ[4] ਸਰਬ ਹਕਾਰੇ। ਪਾਂਤਿ ਬਿਠਾਇ ਸੁ ਦੀਨਿ ਅਹਾਰੇ। ਸਭਿ ਹੂੰ ਲੈ ਕਰਿ ਨਿਜ ਨਿਜ ਹਾਥ।ਹੇਰਤਿ ਬੋਲੈ ਭਗਤੂ ਸਾਥ ॥ ੨੬ ॥ 'ਭਾਈ ਸਾਹਿਬ ! ਕਰਹੁ ਬਿਚਾਰਾ। ਘ੍ਰਿਤ ਅਧਿਕ ਬਿਨ ਆਨਿ[5] ਅਹਾਰਾ। ਸਗਰੇ ਬਾਸਰ ਕਾਰ ਕਮਾਵੈਂ। ਬਿਨ ਖਾਏ ਔਧੇ ਹ੍ਵੈ ਜਾਵੈਂ ॥ ੨੭ ॥ ਇਕ ਇਕ ਪ੍ਰਤਿ ਪਾਈਆ ਘ੍ਰਿਤ ਹੋਇ। ਕਰਤਿ ਕਿਰਤ ਮਹਿੰ ਬਲ ਦੇ ਸੋਇ[6]। ਸ਼ੁਸ਼ਕ ਰੋਟਕਾ ਦੀਨਸਿ ਆਨਿ।ਕਹੁ ਭਾਈ! ਕਿਮ ਕਰਿ ਹੈਂ ਖਾਨ' ॥ ੨੮ ॥ ਸੁਨੀ ਜਥਾਰਥ ਗਿਰਾ ਅਲਾਈ। ਇਤ ਉਤ ਭਗਤੂ ਦ੍ਰਿਸ਼ਟਿ ਲਗਾਈ। ਨਿਕਟਿ ਜਾਤ ਇਕ ਤਹਾਂ ਬਪਾਰੀ। ਲਵਨ ਮਿਰਚ ਗੁੜ ਆਦਿਕ ਧਾਰੀ॥੨੯॥ਇਕ ਕੁੱਪੀ ਕਰ ਮਹਿੰ ਲਰਕਾਈ।ਭਰੀ ਹੁਤੀ ਘ੍ਰਿਤ ਸੋਂ ਤਹਿੰ ਜਾਈ। ਪਿਖਿ ਭਗਤੂ ਤਿਹ ਨਿਕਟਿ ਹਕਾਰਾ।'ਹੁਰੇ ਆਉ ਜੇ ਕਰਹਿੰ ਵਪਾਰਾ' ॥ ੩੦ ॥ ਸੁਨਤਿ ਵਪਾਰੀ ਚਲਿ ਢਿਗ ਆਯੋ। ਵੱਖਰ ਅਪਨਾ ਤਰੇ ਟਿਕਾਯੋ:-'ਚਹੋ ਸੁ ਲੇਹੁ ਮੋਲ ਮੁਝ ਦੀਜੈ। ਨਿਜ ਕਾਰਜ ਤੁਮ ਸਾਰਨ ਕੀਜੈ' ॥ ੩੧ ॥ ਤਬ ਭਗਤੂ ਇਮ ਬਾਕ ਉਚਾਰਾ। 'ਗੁਰ ਕਾਮੇ ਇਹ ਕਰਤਿ ਅਹਾਰਾ। ਚਹੈਂ ਘ੍ਰਿਤ ਕੋ ਸੈਗ ਸੁ ਖੈਬੋ। ਦਿਹੁ ।ਇਨ ਕੋ, ਧਨ ਕੀਜੈ ਲੈਬੋ'॥੩੨॥ਤਬ ਕੁਪੀ ਧਰਿ ਦੀਨਿ ਅਗਾਰੀ॥ ਇਕ

[1]ਕਮਾ ਲਓਗੇ। [2]ਬ੍ਰਤ ਪਾਲਨਾ ਕਰਦੇ। [3]ਵਾੜ ਕਰਨੀ ਤੇ ਪਾਣੀ ਦੇਣਾ। [4]ਖੇਤ ਦੇ ਛੰਨੇ ਤੇ। [5]ਲਿਆਉਂਦੇ ਹੋ (ਦੂਸੀਂ)। [6]ਭਾਵ ਘਿਉ।

ਇਕ ਪਲੀ ਭਰੀ ਕਰ ਧਾਰੀ। ਸਭਿ ਕੋ ਦਈ, ਖਾਇ ਹਰਖਾਏ। ਲੈ ਲੈ ਘ੍ਰਿੱਤ ਅਧਿਕ ਤ੍ਰਿਪਤਾਏ ॥ ੩੩ ॥ ਕੁੱਪੀ ਵਿਖੇ ਕੁਛਕ ਰਹਿ ਗਯੋ। ਬਹੁਰ ਵਪਾਰੀ ਗਮਨਤਿ ਭਯੋ। 'ਸੌਦਾ ਆਜ ਥੋਚ ਮੈਂ ਆਊਂ। ਅਗਲੇ ਦਿਵਸ ਮੋਲ ਮੈਂ ਪਾਊਂ' ॥ ੩੪ ॥ ਸੋਧਨਾ ਲਗਿ ਫਿਰਿ ਕੈ ਘਰ ਗਯੋ। ਕਿਲਕ ਭੀਤ ਮਹਿੰ[1] ਸੋ ਲਖਿ ਲਯੋ। ਕੁੱਪੀ ਤਾਂਹਿ ਸਾਥ ਲਰਕਾਈ। ਚਿਤ ਮਹਿੰ ਇਮ ਬਿਚਾਰਿ ਠਹਿਰਾਈ ॥੩੫॥–ਤੌਲਨੋ ਹੁਤੋ ਪ੍ਰਥਮ ਘ੍ਰਿੱਤ ਮੇਰਾ।ਭਗਤੂ ਲੀਨਿ ਜਿਤਿਕ ਤਿਸ ਥੇਰਾ। ਉਠਿ ਪ੍ਰਭਾਤਿ ਕੋ ਤੌਲਨਿ ਕਰਿਕੈ। ਜਿਤੋ ਲਿਯੋ ਸੋ ਲੇਊਂ ਬਿਚਰਿ ਕੈ–॥ ੩੬ ॥ ਇਮਿ ਗਿਨਿ ਮਨ ਮਹਿੰ ਸੁਪਤਨੋ ਢਾਡੀ। ਉਠਤਿ ਭਯੋ ਹੋਈ ਜਬਿ ਪ੍ਰਾਤੀ। ਕੁੱਪੀ ਤੌਲਨ ਹੇਤੁ ਉਤਾਰੀ। ਤਿਹ ਮੁਖ ਖੋਲਨੋ ਜਬਹਿ ਨਿਹਾਰੀ ॥ ੩੭ ॥ ਭਰੀ ਹੁਤੀ ਜੋਤਿਕ ਤਬਿ ਦੀਨੋ। ਗੁਰ ਕੇ ਸਿੱਖਨਨਿ ਖਾਇ ਸੁ ਲੀਨੋ। ਤਿਤਿਕ ਭਰੀ ਮੁਖ ਲੌ ਤਿਨ ਹੋਰੀ। ਰਹੀ ਬੁੱਧਿ ਬਿਸਮਾਇ ਬਡੋਰੀ ॥ ੩੮ ॥–ਇਹ ਕਨਾ ਭਯੋ ਨ ਜਾਨਨੋ ਜਾਇ। ਤਹਾਂ ਘ੍ਰਿੱਤ ਲੀਨੋ ਤਿਨ ਖਾਇ। ਹੁਤੋ ਅਲਪ ਹੀ ਸੋ ਮੈਂ ਆਨਨੋ। ਭਯੋ ਤਿਤੋ ਕੁਛ ਜਾਇ ਨ ਜਾਨਨੋ–॥ ੩੯ ॥ ਰਹਨੋ ਬਿਚਾਰਤਿ ਕੇਤਿਕ ਸਮੋ। ਲਖਨੋ ਪ੍ਰਤਾਪ ਕਰਤਿ ਭਾ ਨਮੋ। ਭਗਤੂ ਨਿਕਟਿ ਗਯੋ ਤਤਕਾਲ॥ਗਹੇ ਚਰਨ ਕਹਿ ਬਿਨੈ ਬਿਸਾਲ॥੪੦॥'ਮੈਂ ਰਾਵਰ ਕੀ ਸ਼ਰਣ ਪਹੁਚਾ। ਤੁਮ ਗਹੀਰ ਆਸ਼ੈ ਮਤਿ ਊਚਾ। ਅਨੁਰਾਗਨੋ ਮੈਂ ਤਨਾਗਨੋ ਨਾਹੀਂ[2]। ਕਰਹੁ ਸਿੱਖ ਰਾਖਹੁ ਨਿਜ ਪਾਹੀਂ' ॥ ੪੧ ॥ ਸੁਨਿ ਕਰਿ ਭਗਤੂ ਬਾਕ ਉਚਾਰਾ। 'ਸ਼੍ਰੀ ਸਤਿਗੁਰ ਹੈ ਪੁਰਖ ਉਦਾਰਾ। ਮਹਾਂਰਾਜ ਰਾਜਨ ਕੋ ਰਾਜਾ। ਰਾਜਤ ਤੀਨ ਲੋਕ ਸਿਰਤਾਜਾ[3] ॥ ੪੨ ॥ ਤਿਨ ਕੇ ਹਮ ਸਮਾਨ ਪਰਧਾਨ[4]। ਸਮ ਸੈਨਪ ਕੇ ਸੁਭਟ ਮਹਾਨ[5]। ਸਤਿਗੁਰ ਅਛਤ ਨ ਉਚਿਤ ਹਮਾਰੇ। ।ਸਖ ਬਨਾਇ ਭੁਹ ਕਰਾਹੁ ਉਧਾਰ* ॥ ੪੩ ॥ ਜਾਹੁ ਸ਼ਰਨ

---

[1]ਕੰਧ ਵਿਚ ਖਿਲੀ। [2]ਮੈਨੂੰ ਪ੍ਰੇਮ ਦੇ ਆਇਆ ਹੈ (ਤੁਸਾਂ ਮੈਨੂੰ) ਤਿਆਗਣਾਂ ਨਾ; ਭਾਵ ਕਬੂਲ ਕਰ ਲੈਣਾ। [3]ਤਿੰਨਾਂ ਲੋਕਾਂ ਦੇ ਸਿਰਤਾਜ ਬਿਰਾਜ ਰਹੇ ਹਨ। [4]ਤਿਸ (ਮਹਾਰਾਜ) ਦੇ ਅਸੀਂ ਮੰਤ੍ਰੀਆਂ ਵਰਗੇ ਹਾਂ। [5](ਇਕ) ਮਹਾਨ ਸੂਰਮਿਆਂ ਦੇ ਸੈਨਾਪਤੀ ਢਾਕ ਹਾਂ।

*ਬਖਸ਼ਿਸ਼ਾਂ ਵਾਲੇ ਗੁਰਮੁਖ ਸਿੱਖਾਂ ਨੂੰ ਤਾਰਦੇ ਸਨ, ਪਰ ਸ਼ਰਨ ਸਤਿਗੁਰ ਦੀ ਪਾਉਂਦੇ ਸਨ। 'ਗੁਰੂ' ਪਦ ਗੁਰੂ ਜੀ ਵਿਚ ਸੀ, ਹਰਿਜਨ ਗੁਰਮੁਖ ਯਾ ਸੰਤ ਪਦ ਇਹੋ ਮਹਾਂ ਪੁਰਖਾਂ ਦਾ ਹੁੰਦਾ ਸੀ, ਜੋ ਆਪ ਜਪਦੇ ਤੇ ਦੂਜਿਆਂ ਨੂੰ ਨਾਮ ਦਾਨ ਦੇਕੇ ਨਾਮ ਜਪਵਾਉਂਦੇ ਸਨ, ਗੁਰੂ ਸਾਹਿਬ ਆਪ, ਇਨ੍ਹਾਂ ਦਾ ਮਾਨ ਰਖਦੇ ਸਨ, ਦੇਖੋ ਅੰਕ ਪਰ ਤੋਂ ੮੪।

ਅਬਿ ਸ਼੍ਰੀ ਹਰਿਰਾਇ। ਕਰਹਿਂ ਮੋਖ ਨਿਜ ਦਾਸ ਬਨਾਇ'। ਸੁਨਿ ਕਰ ਜੋਰਤਿ ਬਾਕ ਬਖਾਨਾ। 'ਮੈਂ ਅਬਿ ਇਕ ਰਾਵਰ ਕੋ ਜਾਨਾ ॥੪੪॥ ਸਤਿ-ਗੁਰ ਨਿਕਟਿ ਚਲਹੁ ਲੇ ਸਾਥਾਧਰੋਂ ਚਰਨ ਕਮਲਨਿ ਪਰ ਮਾਥ। ਕਹਿ ਕਰਿ ਤਿਨ ਕੋ ਸਿੱਖ ਬਨਾਵਹੁ[1]। ਜਨਮ ਜਨਮ ਕੋ ਕਸ਼ਟ ਮਿਟਾਵਹੁ' ॥ ੪੫ ॥ ਭਯੋ ਦਯਾਲ ਭਗਤੁ ਤਿਸ ਕਾਲ। ਲੇ ਕਰਿ ਚਲਨੋ ਆਪਨੇ ਨਾਲ। ਜਹਾਂ ਬਿਰਾਜਤਿ ਸ਼੍ਰੀ ਹਰਿਰਾਇ। ਪਹੁੰਚੇ, ਬੈਠੇ ਸੀਸ ਨਿਵਾਇ ॥ ੪੬॥ ਬਿਹਸ ਬਦਨ ਤੇ ਗੁਰੂ ਉਚਾਰੀ। 'ਆਵਹੁ ਭਾਈ ! ਪਰਉਪਕਾਰੀ!। ਆਨਨੋ ਕੌਨ ਆਪਨੇ ਸੰਗ ?। ਕਨੋਂ ਨ ਅਜਾਇਬ ਰੰਗਨੋ ਰੰਗ ?' ॥ ੪੭ ॥ ਤੁਖਿ ਭੁਗਤੁ ਕਰ ਬੰਦਿ ਬਖਾਨਾ। 'ਜਹਾਂ ਬਿਰਾਜਤਿ ਚੰਦ ਮਹਾਨਾ। ਕਹਾਂ ਸ਼ਕਤਿ ਪਰਕਾਸ਼ਹਿ ਤਾਰਾ। ਏਵ ਜਥੋਚਿਤ ਰਿਦੈ ਬਿਚਾਰਾ ॥੪੮॥ ਦਿਹੁ ਚਰਨਾਂਮ੍ਰਿਤ ਸਿੱਖ ਕਰੀਜੈ। ਗੁਰਮਤਿ ਉਪਦੇਸ਼ਹੁ ਸੁਖ ਦੀਜੈ।ਚਲਿ ਆਯੋ ਹੈਕੈ ਸ਼ਰਧਾਲੂ।ਤੁਮ ਕ੍ਰਿਪਾਲ ਕਰਿ ਦੇਹੁ ਨਿਹਾਲੂ' ॥ ੪੯ ॥ ਤਬਿ ਸਤਿਗੁਰ ਅਨਵਾਇ ਸੁ ਜਲ ਕੋ। ਕਰੇ ਪਖਾਰਨਿ ਚਰਨ ਕਮਲ ਕੋ। ਕ੍ਰਿਪਾ ਸਹਿਤ ਹੁਇ ਪਾਹੁਲ ਦੀਨਿ। 'ਕਹਾਂ ਨਾਮ ਤੁਹਿ ?' ਬੂਝਨ ਕੀਨਿ ॥ ੫੦ ॥ ਬੋਲਨੋ 'ਸੁਨੀਅਹਿ ਕਰੁਨਾ ਧਾਮ ! ਪਿਤ ਰਾਖਨੋ ਮਮ ਸੰਗਤ ਨਾਮ। ਲਵਨ ਘ੍ਰਿਤਾਦਿ ਉਠਾਵਨਿ ਕਰੋਂ। ਇਕ ਦੁਇ ਗ੍ਰਾਮਨ ਫੇਰਾ ਫਿਰੋਂ ॥੫੧॥ ਇਮ ਫਿਰਿਤੇ ਮਮ ਜੀਵਾ ਹੋਇ। ਬਿਤੀ ਆਰਥਲ ਪੂਰਥ ਜੋਇ'। ਸੁਨਿ ਬੋਲੇ ਸਤਿਗੁਰ ਹਰਿਰਾਇ। 'ਅਬਿ ਤੇ ਹੁਇ ਫੇਰੁ ਤੁਵ ਨਾਇ ॥੫੨॥ ਫੇਰਾ ਕਰਤਿ ਮਿਲਨੋ ਹਰਿਜਨ ਕੋ। ਪਰਨੋ ਸ਼ਰਨ ਕਰਿ ਸੁਧਾ ਮਨ ਕੋ। ਅਬਿ ਸਭਿ ਭਜਿ ਕਰਿ ਦੇਗ਼ ਚਲਾਵਹੁ। ਸੱਤਿਨਾਮ ਸਿਮਰਹੁ ਗੁਨ ਗਾਵਹੁ ॥੫੩॥ ਤੇ ਪਰ ਭਗਤੁ ਕੋ ਉਪਕਾਰ। ਇਨ ਕੇ ਪਗ ਪਰ ਸਿਰ ਕੋ ਧਾਰਿ। ਜੋ ਚੇਲੇ ਤੁਵ ਬਨਹਿਂ ਵਿਸ਼ੇਸ਼। ਸੋ ਮਾਨਹਿਂ ਇਸ ਬੰਸ ਹਮੇਸ਼' ॥ ੫੪ ॥ ਸੁਨਿ ਸਤਿਗੁਰ ਤੇ ਭਯੋ ਨਿਹਾਲ। ਛਦਮ ਪਦਮ ਸਮ ਧਰਿ ਕਰਿ ਭਾਲਾਪੁਨ ਭਗਤੁ ਪਦਬੰਦਨ ਕੀਨਿਭਯੋ ਨਾਮ ਫੇਰੁ ਜਗ ਚੀਨ ॥ ੫੫ ॥ ਕਾਰ ਦੇਗ਼ ਕੀ ਲਈ ਸੰਭਾਲਿ। ਕਾਰਬੋ ਲਗਨੋ ਅਹਾਰ ਬਿਸਾਲ। ਅਧਿਕ ਭਾਉ ਤੇ ਸਭਿ ਕੋ ਦੇਤਿ। ਤ੍ਰਿਪਤਾਵੈ

[1]'ਤਨ੍ਹਾਂ ਦਾ (ਮੇਰੇ) ਸਿਖ ਬਣਾਵੋ।

ਬਹੁ ਖੁਸ਼ੀਯਨਿ ਲੇਤਿ ॥੫੬॥ ਅਬਿ ਲਗਿ ਜਹਿਂ ਸਮਾਧਿ* ਤਿਸ ਕੇਰੀ। ਚਲਹਿ ਦੇਗ ਦਿਨ ਰੈਨਿ ਬਡੇਰੀ। ਚੇਲੇ ਅਨਗਿਨ ਤਿਸਕੇ ਭਏ।ਅਨਿਕ ਥਾਨ ਮਹਿਂ ਫੈਲਤਿ ਭਏ ॥ ੫੭ ॥ ਦਸਮੇ ਪਾਤਸ਼ਾਹੁ ਲਗਿ ਜੀਵਾ। ਧਨੀ ਬਿਸਾਲ ਦੇਗ ਕੋ ਥੀਵਾ। ਕੁਛ ਪ੍ਰਸੰਗ ਆਗੇ ਇਸ ਕਹੌਂ†। ਜਿਸ ਬਿਧਿ ਸੁਨਿ ਸੰਤਨਿ ਤੇ ਲਹੌਂ‡ ॥ ੫੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੇ 'ਭਾਈ ਫੇਰੂ' ਪ੍ਰਸੰਗ ਕਥਨੰ ਨਾਮ ਕਵਿ ਸੰਤੋਖ ਸਿੰਘ ਕਿਰਚਤਾਯਾਂ ਭਾਖਾਯਾਂ ਨਾਮ ਅਸ਼ਟਮੋ ਅੰਸੂ ॥ ੬੦ ॥

ਅੱਠਵੀਂ ਰਾਸ ਸੰਪੂਰਣ ਹੋਈ।

---

*ਇਹ ਅਸਥਾਨ ਚੁਹਣੀਆਂ ਦੇ ਪਾਸ ਜ਼ਿਲਾ ਲਾਹੌਰ ਵਿਚ ਹੈ, ਪਿੰਡ ਦਾ ਨਾਮ ਹੀ 'ਫੇਰਾ ਭਾਈ ਫੇਰੂ' ਪੈ ਗਿਆ ਹੈ, ਮੰਦਰ ਦੇ ਵਾਸਤੇ ਜਗਾਹ ਭੀ ਹੈ। ਅੱਗੇ ਦਸਮ ਪਾਤਸ਼ਾਹ ਜੀ ਦੇ ਪ੍ਰਸੰਗ (ਰਤ ੩ ਅੰਸੂ ੩੦) ਵਿਚ ਇਨ੍ਹਾਂ ਨੂੰ ਸਿਦੇਪਾਉ ਤੇ ਵਰ ਦੇ ਕੇ ਸਤਿਗੁਰਾਂ ਫੜਿਆਇਆ ਹੈ।

†ਭਾਈ ਫੇਰੂ ਜੀ ਦੇ ਪ੍ਰਸੰਗ ਲਈ ਦੇਖੋ ਰੁਤ ੩ ਅੰਸੂ ੩੦ ਅੰਕ ੧੩ ਤੋਂ ੩੪।

‡ਛਾਪੇ ਦੇ ਨੁਸਖੇ ਵਿਚ ਇਸ ਤੋਂ ਅਗੇ ਦੋਹ ਲਿਖਿਆ ਪਾਠ ਵਾਧੂ ਹੈ:—ਖਸ਼ਟਮ ਗੁਰ ਜੋ ਕੀਨ ਚਲਿੱਤ੍ਰ। ਮੈਂ ਲਿਖ ਦੀਨੇ ਕਵੀ ਬਚਿੱਤ੍ਰ। ਚਾਰ ਜੁੱਧ ਕੀਨੇ ਬਡ ਭਾਰੀ। ਦੁਸ਼ਟ ਮਾਰ ਲਿਯੇ ਸੰਤ ਉਬਾਰੀ ॥ ੫੯ ॥ ਸਿੱਖਨ ਕੇ ਦੀਨੇ ਉਪਦੇਸ਼। ਜਨਮ ਮਰਨ ਕੇ ਕਟੇ ਕਲੇਸ਼। ਪੰਚਮ ਗੁਰ ਲਗ ਪੀਰੀ ਰਹੀ। ਖਸ਼ਟਮ ਮੀਰੀ ਪੀਰੀ ਲਹੀ ॥ ੬੦ ॥

ਨੌਵੀਂ ਰਾਸਿ ਚੱਲੀ

੧ ਓ ਸਤਿਗੁਰਪ੍ਰਸਾਦਿ* ॥

੧ ਓ ਸ੍ਰੀ ਵਾਹਿਗੁਰੂ ਜੀ ਕੀ ਫਤੇ* ॥

ਅਥ ਨਵਮਿ ਰਾਸ਼ਿ ਲਿਖਯਤੇ ॥

ਅੰਸੂ ੧. [ਮੰਗਲ। ਸ੍ਰੀ ਹਰਿਰਾਇ ਨਿੱਤ ਕਰਮ]

੧. ਇਸ਼ਟ ਦੇਵ—ਸ੍ਰੀ ਅਕਾਲ ਪੁਰਖ—ਮੰਗਲ।

ਸ੍ਵੈਯਾ॥ ਸ੍ਰੀ ਪੁਰਸ਼ੋਤਮ ਪੂਰਨ ਹੈ, ਪਰਮਾਤਮ ਪਾਲਕ, ਲੇਪ ਨ ਮਾਯਾ।
ਸ੍ਰੀ ਪਰਮੇਸ਼ੁਰ, ਮਾਧਵ, ਪਾਵਨ, ਪੋਖਕ, ਪੂਰਕ, ਪਾਰ ਨ ਪਾਯਾ।
ਜੋ ਕਰਿਤਾ ਜਗਦੀਸ਼,ਜਜੇ ਜਗ ਜੀਵਨ,ਜੋਨਿ ਬਿਨਾ,ਜਸ ਛਾਯਾ।
ਸ੍ਰੀ ਪਤਿ, ਜੋਤਿ ਸਰੂਪ ਅਨੂਪਮ, ਭੂਪਨ ਭੂਪ,ਨਮੋ ਹਰਿਰਾਯਾ ॥੧॥

ਪੁਰਸ਼ੋਤਮ=ਸਭ ਤੋਂ ਉੱਤਮ ਪੁਰਖ, ਅਕਾਲ ਪੁਰਖ (ਦੇਖੋ ਸ੍ਰੀ ਗੁਰ ਨਾਮ ਪ੍ਰਃ ਪੁਰਃ ਅਧਜਃ ੧ ਅੰਕ ੪)
ਮਾਧਵ=ਮਾਇਆ ਦਾ ਪਤੀ, ਵਾਹਿਗੁਰੂ। [ਮਾ=ਮਾਇਆ। ਧਵ=ਪਤੀ]
ਪਾਵਨ=ਪਵਿੱਤ੍ਰ। ਪੋਖਕ=ਖਾਣ ਪੀਣ ਆਦਿ ਦੇ ਸਾਰੇ ਪਦਾਰਥਾਂ ਦਾ ਦਾਤਾ, ਪਾਲਿਕ। ਪੋਸਣ ਵਾਲਾ।
ਪਾਰ=ਅੰਤ। ਜਜੇ=ਪੂਜੇ, ਪੂਜਦਾ ਹੈ।
ਜੋਨਿ=ਜਨਮ ਧਾਰਨਾ, ਗਰਭ ਵਿਚ ਪੈਣਾ। (ਅ) ਜੀਵਣਾ ਮਰਨਾ।
ਸ਼੍ਰੀਪਤਿ=ਲੱਛਮੀ ਦਾ ਪਤੀ, ਪਰਮਾਤਮਾ, ਵਾਹਿਗੁਰੂ।
ਹਰਿਰਾਯਾ=(ਸਾਰੇ ਪਾਪਾਂ ਨੂੰ) ਹਰਿ ਲੈਣ ਵਾਲਾ, ਪ੍ਰਕਾਸ਼ ਸਰੂਪ।
(ਅ) ਹਰੀ ਰੂਪ ਰਾਜਾ। ਪ੍ਰੰਤੂ ਸ੍ਰੀ ਗੁਰੂ ਹਰਿ ਰਾਇ ਜੀ ਦਾ ਚਲ ਰਿਹਾ ਹੈ, ਵਾਹਿਗੁਰੂ ਦਾ ਨਾਮ ਭੀ 'ਹਰਿ–ਰਾਯਾ' ਲਿਆਏ ਹਨ,ਇਹ ਕਟਾਖਜ ਹੈ।

ਅਰਥ–ਸ੍ਰੀ ਅਕਾਲ ਪੁਰਖ (ਸਾਰੇ) ਪੂਰਨ ਹੈ (ਉਹੀ ਜੀਵਾਂ ਦਾ) ਪਾਲਣ ਹਾਰ ਪਰਮਾਤਮਾ ਹੈ, (ਫਿਰ ਉਹ) ਮਾਇਆ ਕਰਕੇ ਲਿਪਾਇਮਾਨ ਨਹੀਂ। ਉਹੀ ਪਰਮ ਈਸ਼ੂਰ ਹੈ, ਮਾਇਆ ਦਾ ਪਤੀ ਹੈ, ਪਵਿੱਤ੍ਰ ਹੈ (ਫਿਰ) ਪੋਖਕ ਤੇ ਪੂਰਕ ਹੈ (ਜਿਸ ਦਾ) ਅੰਤ ਕਿਸੇ

---

*ਸ੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਦੇ ਪਹਿਲੇ ਅਧਜਾਯ ਦੇ ਪਹਿਲੇ ਦੋਹੇ ਵਿਚ ਇਨ੍ਹਾਂ ਦੋਹਾਂ ਮੰਗਲਾਂ ਨੂੰ ਕਵਿਤਾ ਰੂਪ ਵਿਚ ਦਰਸਾਇਆ ਸੀ ਏਸੇ ਕਵਿ ਜੀ ਨੇ ਦੋਵੇਂ ਇਕੱਠੇ ਅਸਲ ਰੂਪ ਵਿਚ ਦਿੱਤੇ ਹਨ।

ਨਹੀਂ ਲਿਆ। (ਤਿਸ) ਜਗਤ ਦੇ ਈਸ਼ੁਰ ਦੀ ਨੈ ਦੇਵੇ (ਜੋ ਸਾਰੇ ਸੰਸਾਰ ਦਾ) ਕਰਤਾ ਹੈ, (ਜਿਸ ਨੂੰ ਸਾਰਾ) ਜਗਤ ਪੂਜਦਾ ਹੈ, (ਉਹੀ ਜਗਤ ਦਾ) ਜੀਵਨ ਹੈ, (ਅਤੇ ਓਹ) ਜਨਮ ਮਰਨ ਤੋਂ ਰਹਿਤ ਹੈ (ਅਤੇ ਉਸ ਦਾ) ਜਸ (ਸਾਰੇ ਜਗਤ ਵਿਚ) ਫੈਲਿਆ ਹੋਇਆ ਹੈ. (ਉਹ ਸਰਸ) ਸ਼ੋਭਾ ਦਾ ਸੁਆਮੀ ਹੈ, ਸਰੂਪ ਉਸ ਦਾ ਅਨੂਪਮ ਪ੍ਰਕਾਸ਼ ਹੈ, ਰਾਜਿਆਂ ਦਾ ਮਹਾਰਾਜਾ ਹੈ (ਐਸੇ) ਪ੍ਰਕਾਸ਼ ਸਰੂਪ ਹਰੀ (ਨੂੰ ਮੇਰੀ) ਨਮਸਕਾਰ ਦੇਵੇ।

੨. 'ਕਵਿ-ਨਿਕੇਤ' ਮਰਯਾਦਾ ਦਾ ਮੰਗਲ।

ਸ਼੍ਰੀ ਮੁਖ ਪੰਕਜ ਕੀ ਸਮ ਹੈ, ਜਗ ਬਯਾਪਕ ਹੋਇ ਬਨੀ ਗਨ* ਬਾਨੀ।
ਨੌ ਨਿਧਿ ਦਾ ਸਿਧਿ ਦਾ ਸ਼ੁਧਿ ਦੇਤਿ, ਨਿਕੇਤ ਕ੍ਰਿਪਾ, ਸੁਖ ਹੇਤੁ ਮਹਾਨੀ।
ਦੇਵਨ ਕੇ ਗਨ ਮਾਨਤਿ ਹੈਂ, ਜਸੁ ਠਾਨਤਿ ਹੈਂ, ਬਰਦਾਇਕ ਜਾਨੀ।
ਸਾਰਮੁਤੀ ! ਕਰ ਬੀਣਵਤੀ ! ਮੁਝ ਦੇਹੁ ਮਤੀ, ਪਦ ਬੰਦਨ ਠਾਨੀ॥ ੨॥

{ ਗਨ=ਸਾਰੇ। ਸ਼ੁੱਧਿ=ਉੱਜਲਤਾ।
ਨਿਕੇਤ ਕ੍ਰਿਪਾ=ਕ੍ਰਿਪਾ ਦਾ ਘਰ। ਸੁਖ ਹੇਤ=ਸੁਖਾਂ ਦਾ ਕਾਰਣ।
ਕਰ ਬੀਣਵਤੀ=ਜਿਸ ਦੇ ਹੱਥ ਵਿਖੇ ਵੀਣਾ ਹੈ। }

ਅਰਥ–(ਜਿਸ ਦਾ) ਸ਼ੋਭਾ ਵਾਲਾ ਮੁੱਖ ਕਵਲ ਵਰਗਾ ਹੈ, (ਅਤੇ ਜੋ) ਬਾਣੀ ਰੂਪ ਹੋਕੇ ਸਾਰੇ ਜਗਤ ਵਿਖੇ ਵਿਆਪਕ ਹੋ ਰਹੀ ਹੈ। ਜੋ ਨਿਧੀਆਂ (ਅਠਾਰਾਂ) ਸਿਧੀਆਂ (ਦੀ) ਉੱਜਲਤਾ ਦੀ ਦਾਤੀ ਹੈ, ਕ੍ਰਿਪਾ ਦਾ ਘਰ ਤੇ ਸੁਖਾਂ ਦਾ ਮਹਾਨ ਕਾਰਨ ਹੈ(ਜਿਸ ਨੂੰ) ਦੇਵਤਿਆਂ ਦੇ ਪੁੰਜ ਵਰ ਦਾਤੀ ਜਾਣ ਕੇ ਮੰਨਦੇ ਹਨ ਤੇ ਜਸ ਕਰਦੇ ਹਨ। (ਹੇ) ਸਰਸ੍ਵਤੀ ! ਹੱਥਾਂ ਵਿਖੇ ਵੀਣਾ ਧਾਰਨ ਵਾਲੀ ! ਮੈਨੂੰ (ਬੁੱਧ) ਮਤਿ ਦੇਹੁ (ਮੈਂ ਤੇਰੇ) ਚਰਨਾਂ ਤੇ ਵੰਦਨਾ ਕਰਦਾ ਹਾਂ।

੩. ਇਸ਼੍ਟ ਗੁਰੁ–ਸ਼੍ਰੀ ਗੁਰੂ ਨਾਨਕ ਦੇਵ ਜੀ–ਮੰਗਲ।

ਦੋਹਰਾ॥ ਪਾਰ ਬ੍ਰਹਮ, ਕਰਤਾ ਪੁਰਖ, ਸ਼੍ਰੀ ਨਾਨਕ ਅਵਤਾਰ।
ਦਾਸਨ ਬ੍ਰਿੰਦ ਅਨੰਦ ਦੇ ਤਿਨ ਪਦ ਬੰਧਨ ਧਾਰਿ॥ ੩॥

ਅਰਥ–ਸ਼੍ਰੀ (ਗੁਰੂ) ਨਾਨਕ ਦੇਵ ਜੀ ਪਾਰ ਬ੍ਰਹਮ ਕਰਤਾ ਪੁਰਖ (ਵਾਹਿਗੁਰੂ ਦੇ) ਅਵਤਾਰ (ਹਨ ਅਤੇ) ਸਮੂਹ ਦਾਸਾਂ ਨੂੰ ਅਨੰਦ ਦੇ ਦਾਤੇ ਹਨ ਤਿਨ੍ਹਾਂ ਦੇ ਚਰਨਾਂ ਕਵਲਾਂ ਤੇ (ਮੈਂ) ਨਮਸਕਾਰ ਕਰਦਾ ਹਾਂ।

੪. ਇਸ਼੍ਟ ਗੁਰੂ–ਸ਼੍ਰੀ ਗੁਰੂ ਅੰਗਦ ਦੇਵ ਜੀ ਦਾ–ਮੰਗਲ।

ਸ਼੍ਰੀ ਅੰਗਦ ਦੂਸਰ ਗੁਰੂ ਦਰਸ਼ਨ ਤੇ ਸੁਖ ਦੇਤਿ।
ਚਰਨ ਸਰੋਜਨਿ ਬੰਦਨਾਂ ਆਨੰਦ ਕ੍ਰਿਪਾ ਨਿਕੇਤ॥ ੪॥

---

* ਪਾ:–ਗੁਨਿ।

ਅਰਥ–ਦੂਸਰੇ (ਪਾਤਿਸ਼ਾਹ) ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਚਰਨਾਂ ਕਵਲਾਂ ਤੇ (ਮੈਂ) ਨਮਸਕਾਰ ਕਰਦਾ ਹਾਂ (ਜੋ) ਦਰਸ਼ਨ ਕਰਨ ਨਾਲ ਹੀ ਸੁਖ ਦੇ ਦਿੰਦੇ ਹਨ, ਜੋ (ਜੋ) ਅਨੰਦ ਤੇ ਕ੍ਰਿਪਾ ਦੇ ਘਰ ਹਨ।

੫. ਇਸ਼੍ਟ ਗੁਰੂ–ਸ਼੍ਰੀ ਗੁਰੂ ਅਮਰਦਾਸ ਜੀ ਦਾ–ਮੰਗਲ।

ਅਧਿਕ ਬਿਧ ਸੇਵਨ ਲਰੋ, ਅਧਿਕ ਬਿੱਧ ਕਰਿ ਦੇਵ॥
ਬੰਦੌਂ ਜੋ ਇਧ ਅਧਿਕ ਹੈ ਭਏ ਜਗਤ ਗੁਰਦੇਵ॥ ੫॥

{ ਅਧਿਕ ਬਿੱਧ=ਵੱਡੀ ਆਯੂ ਵਿਖੇ। ਇੱਧ=ਵੱਡੀ, ਬਹੁਤੀ, ਵੱਧ ਤੇ ਵੱਧ। ਬਿੱਧ=ਵਧੀਆ; ਉਤਕ੍ਰਿਸ਼ਟ। }

ਅਰਥ–(ਮੈਂ ਗੁਰੂ ਅਮਰਦਾਸ ਜੀ) ਬਹੁਤ ਬਿੱਧ (ਆਯੂ ਵਿਖੇ ਗੁਰੂ ਅੰਗਦ ਦੇਵ ਜੀ ਦੀ) ਸੇਵਾ ਕਰਨ ਲਗੇ (ਤੇ ਫਿਰ) ਵੱਧ ਤੋਂ ਵੱਧ ਸੇਵਾ ਕੀਤੀ (ਜਿਸ ਸਤਿਗੁਰੂ ਜੀ ਨੂੰ ਮੈਂ) ਨਮਸਕਾਰ ਕਰਦਾ ਹਾਂ ਜੋ ਜਗਤ ਦੇ ਬਹੁਤ ਹੀ ਉਤਕ੍ਰਿਸ਼ਟ ਦਾਤਾ ਹੋਏ ਹਨ।

ਹੋਰ ਅਰਥ–੨. (ਜੋ ਫਿਰ) ਬਹੁਤ ਬਿੱਧ ਅਵਸਥਾ ਵਿਖੇ ਜਗਤ ਗੁਰਦੇਵ ਬਣੇ (ਭਾਵ ਗੁਰਿਆਈ ਪਾਈ)।

੬. ਇਸ਼੍ਟ ਗੁਰੂ–ਸ਼੍ਰੀ ਗੁਰੂ ਰਾਮ ਦਾਸ ਜੀ ਦਾ–ਮੰਗਲ।

ਰਾਮ ਰਾਮ ਇਕ ਨਾਮ ਹੈ ਭਏ ਬਿਸ਼ੇਸ਼ਨ ਦੋਇ।
ਰਾਜਾ ਭਗਤਿ ਸਰੂਪ ਤੇ ਚੰਦ ਦਾਸ ਲਖਿ ਸੋਇ॥ ੬॥

ਅਰਥ–(ਸ਼੍ਰੀ ਗੁਰੂ ਰਾਮਦਾਸ ਜੀ ਤੇ ਰਾਮਚੰਦ ਜੀ ਦੋਹਾਂ ਦੇ ਨਾਮ ਵਿਖੇ) 'ਰਾਮ' 'ਰਾਮ' (ਤਾਂ) ਇਕੋ ਨਾਮ ਹੈ (ਅੱਗੇ ਇਸ 'ਰਾਮ' ਨਾਮ ਨਾਲ) ਦੋ ਵਿਸ਼ੇਸ਼ਨ (ਉਨ੍ਹਾਂ ਦੇ ਅਪਣੇ ਸਰੂਪ ਦੇ) ਪਏ ਹਨ। ਰਾਜਾ ਸਰੂਪ ਦੇਣ ਤੇ (ਉਨ੍ਹਾਂ ਦੇ 'ਨਾਮ' ਦੇ ਪਿੱਛੇ ਰਜੋਗੁਣੀ ਵਿਸ਼ੇਸ਼ਣ) ਚੰਦ (ਤੇ ਗੁਰੂ ਜੀ ਦੇ) ਭਗਤ (ਸਰੂਪ) (ਦੇਣ ਤੇ ਸਤੋਗੁਣੀ ਵਿਸ਼ੇਸ਼ਣ) ਦਾਸ (ਪਦ ਲੱਗਾ), ਇਹ ਜਾਣ ਲਓ।

ਕੁਝ–ਸ਼੍ਰੀ ਗੁਰੂ ਰਾਮਦਾਸ ਜੀ ਤੇ ਸ਼੍ਰੀ ਰਾਮ ਚੰਦ ਜੀ ਵਿਚ 'ਰਾਮ' ਪਦ ਤਾਂ ਇਕੋ ਹੈ; ਪਰ ਰਾਮ ਚੰਦ ਜੀ ਦੇ ਨਾਮ ਨਾਲ ਚੰਦ ਇਸ ਕਰਕੇ ਲੱਗਾ ਕਿ ਉਹ ਰਾਜਾ ਸਨ। ਰਾਜਾ ਦਾ ਭੀ ਅਰਥ ਹੈ ਪ੍ਰਕਾਸ਼ ਤੇ ਚੰਦ ਭੀ ਪ੍ਰਕਾਸ਼ ਦਿੰਦਾ ਹੈ, ਸੋ ਰਾਜਾ ਸਰੂਪ ਧਾਰਨ ਕਰਕੇ ਉਸ ਭਾਵ ਦਾ ਵਿਸ਼ੇਖਣ ਲੱਗਾ। ਗੁਰੂ ਰਾਮਦਾਸ ਜੀ ਭਗਤੀ ਦਾ ਸਰੂਪ ਹੈ, ਇਸ ਕਰਕੇ ਉਨ੍ਹਾਂ ਨਾਲ ਦਾਸ ਪਦ ਲੱਗਾ। ਦਾਸ ਦਾ ਧਾਤੂ ਅਰਥ ਹੈ=ਦੇਣਾ*, ਸੋ ਉਹ ਜੀਅਦਾਨ ਦੇ ਦਾਤੇ ਸਨ, ਇਸ

*ਸੰਸਕ੍ਰਿਤ ਧਾਤੂ ਹੈ ਦਾਸ਼ ਦਾਸ਼ੂ=ਦੇਣਾ; ਅਤੇ, ਦਾਸ੍ ਦਾਨ=ਦੇਣਾ, ਇਸ ਤੋਂ ਦਾਸ ਦਾ ਅਰਥ ਜਿਸਨੂੰ ਦਿੱਤਾ ਜਾਵੇ ਤਾਂ ਕਰਦੇ ਹੀ ਹਨ, ਜੋ ਦਾਨ ਕਰੇ ਉਹ, ਭੀ ਲਗਦੇ ਹਨ। ਮੋਃ ਕੋਃ ਵਿਲੋਃ ਕੋਸ਼ ਵਿਚ ਦਾਸ ਪਦ ਦਾ ਅਰਥ ਐਉਂ ਭੀ ਲਾਇਆ ਹੈ:–ਉਹ ਜਿਸ ਅਗੇ ਤੁਹਫੇ ਪੇਸ਼ ਕੀਤੇ ਜਾਣ; ਭਾਵ ਜਿਸਨੂੰ ਸੇਵਕਾਂ ਦੀਆਂ ਭੇਟਾ ਸ੍ਵੀਕਾਰ ਕਰਨ ਦਾ ਅਧਿਕਾਰ ਹੋਵੇ।

ਕਰਕੇ 'ਦਾਸ' ਵਿਸ਼ੇਸ਼ਣ ਨਾਲ ਭੁਖਤਿ ਦੇਂਦੇ।

੭. **ਇਸ਼੍ਟ ਗੁਰੂ**—ਸ਼੍ਰੀ ਗੁਰੂ ਅਰਜਨ ਦੇਵ ਜੀ ਦਾ—**ਮੰਗਲ।**

ਤਾਂਹਿ ਬਾਨ ਬਾਨੀ ਇਨਹੁੰ ਛੈਦਤਿ ਲੱਛ ਬਿਕਾਰ।
ਨਾਮ ਦੋਇ ਇਕ ਰੂਪ ਜਿਨ ਸ਼੍ਰੀ ਅਰਜੁਨ ਸੁਖਕਾਰ ॥੭॥

ਬਾਨ=ਤੀਰ। ਬਾਨ=ਬਾਣੀ। ਲੱਛ=ਨਿਸ਼ਾਨਾ।
ਨਾਮ ਦੋਇ ਇਕ ਰੂਪ=ਸ਼ਬਦ ਦ੍ਰਿਤੀ ਦੇ ਅਨੁਲਾ ਮੁਜਬ ਇਵੇਂ ਪਹਿਲਾ ਤੀਸ਼ਾ ਦੂਸਰਾ ਵੇਬਾ ਪਦ ਲੱਗਣਗੇ, ਯਥਾ:—ਨਾਮ ਇਕ ਦੋਇ ਰੂਪ। ਨਾਮ ਦੋਇ ਹੋ ਇਕ ਰੂਪ ਕੋਜਨਾਂ ਗਲਤੀ ਹੋਵੇਗੀ, ਕਿਉਂਕਿ ਨਾਮ ਤਾਂ ਦੋ ਨਹੀਂ ਹਨ, ਇਕੋ ਹੈ, ਰੂਪ ਦੋ ਪ੍ਰਤੱਖ ਹਨ,ਗੁਰੂ ਅਰਜਨ ਜੀ ਅਵਤਾਰ ਹਨ, ਤੇ ਪਾਂਡਵ ਅਰਜਨ ਜੀਵ ਹੈ, ਸ਼੍ਰੀ ਕ੍ਰਿਸ਼ਨ ਜੀ ਦਾ ਸ਼ਿਸ਼ ਹੈ।

ਅਰਥ—ਉਸ ਦੇ (ਤਾਂ) ਤੀਰ ਤੇ ਇਨ੍ਹਾਂ ਦੀ ਬਾਣੀ (ਦੋਵੇਂ ਅਮੋਘ ਹਨ, ਉਸ ਦੇ ਤੀਰ) ਨਿਸ਼ਾਨੇ ਨੂੰ ਵਿੰਨ੍ਹ ਸਿਟਦੇ ਸਨ (ਇਨ੍ਹਾਂ ਦੀ ਬਾਣੀ) ਵਿਕਾਰਾਂ ਨੂੰ (ਵਿੰਨ੍ਹ ਸਿੱਟਦੀ ਹੈ)। ਨਾਮ ਤਾਂ (ਦੋਹਾਂ ਦਾ—'ਅਰਜਨ') ਇਕੋ ਹੈ ਪਰ ਵਜੂਦ ਦੋ ਹਨ (ਉਹ ਤੀਰ ਮਾਰਕੇ ਜਾਨ ਲੈਂਦੇ ਸਨ, ਇਹ) ਸ਼੍ਰੀ ਅਰਜਨ ਜੀ (ਬਾਣੀ ਨਾਲ ਵਿਕਾਰਾਂ ਨੂੰ ਛੇਦ ਕੇ) ਸੁਖਾਂ ਦਾ ਦਾਨ ਕਰਦੇ ਹਨ।

ਭਾਵ—ਪਾਂਡਵਾਂ ਵਿਚੋਂ ਅਰਜੁਨ ਜੀ ਅਮੋਘ ਬਾਣਾਂ ਦੇ ਚਲਾਉਣੇ ਵਿਚ ਬੜੇ ਪ੍ਰਸਿੱਧ ਸਨ ਤੇ ਗੁਰੂ ਪੰਚਮ ਜੀ ਦਾ ਪਵਿੱਤ੍ਰ ਨਾਮ ਭੀ ਅਰਜੁਨ ਹੈ ਇਸ ਕਰਕੇ ਕਵਿੰਦੇ ਹਨ ਨਾਮ ਤਾਂ ਇਕੋ ਹੈ ਪਰ ਰੂਪ ਦੋ ਹਨ। ਪਹਿਲੇ ਅਰਜੁਨ ਜੀ ਇਕ ਮੁਕਤ ਪੁਰਖ ਹਨ, ਸ਼੍ਰੀ ਕ੍ਰਿਸ਼ਨ ਜੀ ਦੇ ਸ਼ਿਸ਼ ਹਨ। ਪਰੰਤੂ ਗੁਰੂ ਅਰਜੁਨ ਜੀ ਈਸ਼੍ਵਰ ਕੋਟੀ ਹਨ, ਕਾਰਕ ਹਨ, ਗੁਰ ਅਵਤਾਰ ਹਨ, ਇਸ ਕਰਕੇ ਇਹ ਅਮੋਘ ਬਾਣੀ ਨਾਲ ਵਿਕਾਰਾਂ ਨੂੰ ਨਾਸ਼ ਕਰਕੇ ਜੀਅਦਾਨ ਦਿੰਦੇ ਹਨ।

ਕਈ ਦਾਨ ਇਸ ਦੋਹੇ ਨੂੰ ਪਿਛਲੇ ਦੋਹੇ ਨਾਲ ਲਾਉਂਦੇ ਹਨ ਕਿ ਰਾਮਚੰਦ੍ਰ ਜੀ ਤਾਂ ਅਮੋਘ ਬਾਣ ਮਾਰਦੇ ਹਨ, ਪਰ ਗੁਰੂ ਰਾਮਦਾਸ ਜੀ ਬਾਣੀ ਅਮੋਘ ਆਖਦੇ ਹਨ। ਪਰੰਤੂ ਇਸ ਨੂੰ ਪਿਛਲੇ ਦੋਹੇ ਨਾਲ ਲਾਉਣਾ ਠੀਕ ਨਹੀਂ, ਕਿਉਂਕਿ ਸ਼੍ਰੀ ਗੁਰੂ ਰਾਮ ਦਾਸ ਜੀ ਦਾ ਮੰਗਲ ਮੁੱਕ ਚੁੱਕਾ ਹੈ ਤੇ ਅੱਗੇ ਸ਼੍ਰੀ ਗੁਰੂ ਅਰਜਨ ਜੀ ਦਾ ਮੰਗਲ ਆਉਂਦਾ ਨਹੀਂ ਤੇ ਇਸ ਵਿਚ ਪਦ ਸ਼੍ਰੀ ਅਰਜਨ ਬੀ ਪਿਆ ਹੈ ਤਾਂਤੇ ਇਹ ਮੰਗਲ ਪੰਚਮ ਪਾਤਸ਼ਾਹ ਜੀ ਦਾ ਹੈ। ਇਸ ਅਰਥ ਨੂੰ ਢੁਕਾਉਣ ਲਈ ਇਵੇਂ ਫਿਰ ਸ਼੍ਰੀ ਗੁਰੂ ਅਰਜਨ ਦੇਵ ਜੀ ਨੂੰ ਗੁਰੂ ਰਾਮਦਾਸ ਜੀ ਦਾ ਰੂਪ ਮੰਨਕੇ ਅਰਥ ਨੂੰ ਮਰੋੜਨਾ ਪੈਂਦਾ ਹੈ, ਪਰ ਇਹ ਖਿੱਚ ਹੈ ਤੇ ਇਕ ਹੋਰ ਗੱਲ ਇਸ ਅਰਥ ਨੂੰ ਸਪਸ਼ਟ ਖੰਡਨ ਕਰ ਦੇਂਦੀ ਹੈ। ਉਹ ਇਹ ਕਿ ਪਾਂਡਵ ਅਰਜਨ ਜੀ ਤਾਂ ਨਿਰੇ ਤੀਰ ਚਲਾਉਣ ਵਾਲੇ ਸਨ ਤੇ ਅਪਣੇ ਬਚਨਾਂ ਨਾਲ ਵਿਕਾਰ ਨਾਸ਼ ਕਰਨ ਵਾਲੇ ਸ਼ਬਦ ਦੇ ਦਾਤੇ ਤੇ ਕਾਰਕ ਨਹੀਂ ਸਨ, ਪਰ ਸ਼੍ਰੀ ਰਾਮਦੇਵ

ਜੀ ਜਾਂ ਤੀਰ ਅੰਦਾਜ਼ ਬੀ ਸਨ ; ਤ ਉਪਦੇਸ਼ ਦੇਂਦੇ ਸਨ, ਸੋ ਇਕ ਵਿਚ ਨਿਰਾ ਬਾਣਾਂ ਦਾ ਗੁਣ ਤੇ ਇਕ ਵਿਚ ਨਿਰਾ ਬਾਣੀ ਦਾ ਗੁਣ ਇਹ ਪਦ ਸਫਲ ਨਹੀਂ ਹੋ ਸਕਣਗੇ। ਜੇ 'ਤਾਂਹਿ' ਦੇ ਅਰਥ 'ਰਾਮਦੇਵ' ਕਹੀਏ ਤਾਂ 'ਗੁਰ ਅਰਜਨ ਸੁਖਕਾਰ' ਦੇ ਮੁਕਾਬਲੇ ਤੇ ਸ਼੍ਰੀ ਰਾਮ ਜੀ ਵਿਚ 'ਦੁਖਕਾਰ' ਹੋਣ ਦੀ ਮੰਗ ਕਰਨੀ ਪਵੇਗੀ।

ਇਕ ਹੋਰ ਸ਼ੰਕਾ ਹੋ ਸਕਦੀ ਹੈ ਕਿ 'ਗੁਰੂ ਅਰਜਨ ਜੀ' ਤਾਂ ਅਵਤਾਰ ਸਨ ਤੇ 'ਪਾਂਡਵ ਅਰਜਨ' ਅਵਤਾਰ ਨਹੀਂ ਸੀ, ਉਸ ਨਾਲ ਉਪਮਾ ਦੇਣੀ ਨਯੂਨੋਪਮਾ ਹੋ ਜਾਊ। ਉੱਤਰ ਇਹ ਹੈ ਕਿ ਕਵਿ ਜੀ ਏਥੇ ਸਦਰਸ਼ਤਾ ਨਹੀਂ ਦਿਖਾ ਰਹੇ, ਸਗੋਂ ਵਿਸ਼ੇਸ਼ਤਾ ਦੇਸ ਰਹੇ ਹਨ, ਤੇ ਨਾਮ ਦੀ ਸਦਰਸ਼ਤਾ ਕਰਕੇ ਟਾਕਰਾ ਕਰਦੇ ਹਨ, ਪਰ ਸਰੂਪ ਦੀ ਭਿੰਨਤਾ ਆਪ ਸਪਸ਼ਟ ਦੱਸ ਕੇ ਵਿਸ਼ੇਸ਼ਤਾ ਦਰਸਾ ਰਹੇ ਹਨ। ਅਗਲੇ ਦੋਹੇ ਵਿਚ ਬੀ 'ਸਜੀਵ ਤੇ ਜੀਅ ਦਾਨ ਦਾਤੇ ਅਵਤਾਰ' ਦਾ 'ਜੜ੍ਹ ਅਗਨੀ' ਨਾਲ ਮੁਕਾਬਲਾ ਕਰਕੇ ਵਿਸ਼ੇਸ਼ਤਾ ਦੱਸ ਰਹੇ ਹਨ, ਤਿਵੇਂ ਏਥੇ ਬੀ ਵਿਸ਼ੇਸ਼ਤਾ ਦਾ ਭਾਵ ਪ੍ਰਧਾਨ ਹੈ।

੮. ਇਸ ਗੁਰੂ—ਸ਼੍ਰੀ ਗੁਰੂ ਹਰਿ ਗੋਬਿੰਦ ਜੀ—ਮੰਗਲ।

ਮਹਾਬੀਰ, ਅਗਨੀ, ਮਨਹੁੰ, ਅਰਿ ਬਨ, ਜਾਰਤਿ ਬ੍ਰਿੰਦ।
ਜੋਤਿ ਨਾਮ ਤੋ ਏਕ ਹੈ, ਤਨ ਜੁਗ ਹਰਿਗੋਬਿੰਦ ॥ ੮ ॥

[ਮਹਾਂਬੀਰ=ਵਿਸ਼ੇਖਣ ਹੈ ਪਦ 'ਹਰਿ ਗੋਬਿੰਦ' ਦਾ ਜੋ ਅੰਤ ਵਿਚ ਪਿਆ ਹੈ। ਹਰਿ ਪਦ ਦਾ ਅਰਥ ਬੀ ਅਗਨੀ ਹੈ ਤੇ ਗੋਬਿੰਦ ਪਦ ਦਾ ਅਰਥ ਵੀ ਅਗਨੀ ਐਉਂ ਬਣ ਜਾਂਦਾ ਹੈ ਕਿ ਗੋਬਿੰਦ ਪਦ ਵਿਸ਼ਨੂ ਦਾ ਬੀ ਵਾਚਕ ਹੈ ਤੇ ਵਿਸ਼ਨੂ ਦਾ ਇਕ ਅਰਥ ਅਗਨੀ ਬੀ ਹੈ। ਸੋ ਕਵਿ ਜੀ ਹਰਿ ਗੋਬਿੰਦ ਪਦ ਵਿਚ ਅਗਨੀ ਵਾਂਙੂ ਆਤਮ ਜੋਤੀ ਦੀ ਮੰਗਲਾਚਰਨ ਕਰਕੇ ਉਨ੍ਹਾਂ ਨੂੰ 'ਜੋਤੀ' ਰੂਪ ਦੱਸ ਕੇ ਅਗਨੀ ਦੀ ਜੋਤ ਨਾਲ ਟਾਕਰਾ ਕਰਕੇ ਵਿਸ਼ੇਸ਼ਤਾ ਦੱਸਦੇ ਹਨ।
ਮਨਹੁੰ=ਮਾਨੋਂ, ਮਾਨਿੰਦ, ਇਕ ਸ਼ਬਦ।
ਅਰਿ=ਵੈਰੀ, ਅਰਿ ਦਾ ਵਿਸ਼ੇਸ਼ਣ ਪਿਆ ਹੈ 'ਇੰਦ੍ਰ' ਪਦ। (ਅ) ਕੋਝਕਾਰਾਂ ਨੇ ਕਾਮ ਕ੍ਰੋਧ; ਲੋਭ, ਮੋਹ ਆਦਿ ਨੂੰ ਬੀ ਅਰਿ ਲਿਖਿਆ ਹੈ।
ਜੋਤਿ=[ਜੋਤਿ] ਅਗਨੀ, ਪ੍ਰਕਾਸ਼ (ਅ) ਆਤਮ ਪ੍ਰਕਾਸ਼।
ਜੁਗ=ਦੋ, ਭਾਵ ਅਰ ਅਰ।]

ਅਰਥ—ਮਹਾਂਬੀਰ (ਸ਼੍ਰੀ ਗੁਰੂ) ਹਰਿਗੋਬਿੰਦ ਜੀ ਤੇ ਅਗਨੀ ਮਾਨੋ (=ਇਕ ਸਮ ਹਨ); (ਕਿਉਂਕਿ ਗੁਰੂ ਜੀ) ਵੈਰੀਆਂ ਦੇ ਸਮੂਹ ਨੂੰ (ਤੇ ਅਗਨੀ ਬਨ ਨੂੰ ਸਾੜਦੇ ਹਨ (ਏਹਾ ਦਾ) 'ਜੋਤਿ' ਨਾਮ ਤਾਂ ਇਕ ਹੈ, ਪਰ ਸਰੂਪ ਦੋ ਹਨ।

ਭਾਵ—ਹਰਿਗੋਬਿੰਦ ਦਾ ਅਰਥ ਅਗਨੀ ਦੋਣ ਕਰਕੇ, ਅਗਨੀ ਪਦ ਨਾਲ ਨਾਮ ਤੁੱਲਤਾ ਹੋਈ। ਉਹ 'ਚਾਨਣੇ' ਦੀ ਜੋਤ ਤੇ ਉਹ ਆਤਮ ਜੋਤਿ ਦੋਣ ਕਰਕੇ 'ਜੋਤਿ' ਪਦ ਵਿਚ ਤੁੱਲਤਾ ਹੋਈ ਤੇ

ਦੁਹਾਂ ਦਾ ਕਾਰਜ ਬੀ ਸਾੜਨਾ ਹੈ, ਮੈ ਬੀ ਤੁੱਲ ਹੋਇਆ, ਪਰ ਉਹ ਬਿਨਾਂ ਵਿਵੇਕ ਸਭ ਕੁਝ ਸਾੜਦੀ ਹੈ, ਉਹ ਕੇਵਲ ਸ਼ਤ੍ਰੂਆਂ ਨੂੰ ਨਾਸ਼ ਕਰਦੇ ਹਨ, ਉਹ ਬੀ ਇਸ ਲਈ ਕਿ ਸ਼ੱਤ੍ਰੂ ਤੇ ਜਨਾਂ ਨੂੰ ਦੁੱਖ ਦੇਂਦੇ ਹਨ ਮੈ ਉਨ੍ਹਾਂ ਦਾ ਨਾਸ਼ ਕਰਨਾ ਭਲੀ ਸ੍ਰਿਸ਼ਟੀ ਨੂੰ ਸੁਖ ਦੇਣਾ ਤੇ ਨੀਵਿਕ ਦੇਣਾ ਹੈ, ਇਸ ਦਾ ਕਾਰਣ ਦੇਸ ਕੇ ਕਵੀ ਜੀ ਵਿਸ਼ੇਸ਼ਤਾ ਵੱਲ ਇਸ਼ਾਰਾ ਕਰਦੇ ਹਨ ਕਿ ਦੋਹਾਂ ਲਈ 'ਜਯੋਂਤ' ਪਦ ਵਰਤਿਆ ਜਾਂਦਾ ਹੈ, ਪਰ ਸਰੂਪਾਂ ਵਿਚ ਫਰਕ ਹੈ, ਅਗਨੀ ਦਾ ਵਜੂਦ ਤੱਤਾਂ ਤੋਂ ਬਣਿਆ ਹੈ: ਕਾਰਬਨ, ਆਕਸੀਜਨ ਆਦਿ ਦੇ ਮੇਲ ਤੋਂ, ਤੇ ਜੜ੍ਹ ਹੈ। ਸ਼ਤਿਗੁਰੂ ਜੀ ਦੀ ਜਯੋਤਿ ਰੂਹ ਹੈ, ਆਤਮ ਸਰੂਪ ਹੈ, ਚੇਤਨ ਹੈ, ਸੁਖਦਾਈ ਹੈ ਤੇ ਪੂਰਨ ਹੈ।

੯. ਇਸ਼੍ਟ ਗੁਰੂ—ਸ਼੍ਰੀ ਗੁਰੂ ਹਰਿਰਾਇ ਜੀ—ਮੰਗਲ।

ਹਰੀ ਰਾਇ ਸਭ ਸੁਰਨਿ ਕੋ ਸੋ ਸਰੂਪ ਹਰੀਰਾਇ।
ਜਗ ਗੁਰਤਾ ਇਹੁ ਆਧਕਤਾ ਬੰਦੌਂ ਪੰਕਜ ਪਾਇ ॥ ੯ ॥

ਹਰੀ=ਵਿਸ਼ਨੂ। ਰਾਇ=ਰਾਜਾ।
ਸੋ=ਉਹ, ਉਹੋ, । (ਅ) ਉਹੀ ਸਰੂਪ ਹਨ ਹਰੀਰਾਇ=ਸ਼੍ਰੀ ਗੁਰੂ ਹਰਿਰਾਇ ਜੀ।

ਅਰਥ—ਵਿਸ਼ਨੂ ਸਾਰੇ ਦੇਵਤਿਆਂ ਦਾ ਰਾਜਾ ਹੈ, ਤਿਵੇਂ ਸ਼੍ਰੀ ਹਰਿਰਾਇ ਜੀ ਬੀ (ਦੇਵਤਿਆਂ ਦੇ ਰਾਜਾ) ਸਰੂਪ ਹਨ, (ਪ੍ਰੰਤੂ) ਫਰਕ ਇਹ ਹੈ (ਕਿ ਆਪ ਦੇਵਤਿਆਂ ਦੇ ਰਾਜਾ ਹੋਣ ਦੇ ਨਾਲ) ਸਾਰੇ ਜਗਤ ਦੇ ਗੁਰਿਆਈ (ਦੀ ਪਦਵੀ ਪਰ ਬੀ ਹਨ, ਇਸ ਕਰਕੇ) ਮੈਂ (ਗੁਰੂ ਜੀ ਦੇ) ਚਰਨਾਂ ਕਵਲਾਂ ਪਰ ਨਮਸਕਾਰ ਕਰਦਾ ਹਾਂ।

ਹੋਰ ਅਰਥ—ਹਰਿ ਦਾ ਅਰਥ ਇੰਦ੍ਰ ਬੀ ਹੈ, ਇੰਦ੍ਰ ਨਿਰਾ ਸੁਰ ਲੋਕ ਦਾ ਰਾਜਾ ਹੈ, ਗੁਪਤਾਂ ਦਾ ਰਾਜਾ, ਪਰ ਗੁਰੂ ਜੀ ਜਗਤ ਗੁਰੂ ਬੀ ਹਨ, ਗੁਪਤ ਪ੍ਰਗਟ ਸਾਰੇ ਸੰਸਾਰ ਦੇ ਗੁਰੂ ਹਨ, ਗੁਪਤਾਂ ਦਾ 'ਰਾਜਾ ਸਰੂਪ' ਦੇਣਾ ਭੀ ਢੁਕਦਾ ਹੈ ਤੇ ਇਸਦੇ ਨਾਲ ਜਗਤ ਗੁਰੂ ਦੇਣਾ ਵਿਸ਼ੇਸ਼ਤਾ ਹੈ।

ਸੂਚਨਾ—ਖਿਆਲ ਰਹੇ ਕਿ ਹਰ ਦੋਹੇ ਵਿਚ ਕਵਿ ਜੀ ਸਤਿਗੁਰਾਂ ਦੀ ਵਿਸ਼ੇਸ਼ਤਾ ਦਰਸਾਉਂਦੇ ਚਲੇ ਆ ਰਹੇ ਹਨ।

੧੦. ਇਸ਼੍ਟ ਗੁਰੂ—ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ—ਮੰਗਲ।

ਨਾਮ ਏਕ ਅਰੁ ਜੋਤ ਇਕ ਇਸ ਤੇ ਪਰਾਹ ਪਛਾਨ।
ਕਹੈ ਨਾਮ ਇਕ ਬਾਰ ਦੈ ਗੁਰ, ਹਰਿ ਕ੍ਰਿਸ਼ਨ ਸੁਜਾਨ ॥ ੧੦ ॥

ਪਰਹਿ ਪਛਾਨ=ਪਰੇ ਦੀ ਪਛਾਣ। (ਅ) ਪਛਾਣ ਪੈਂਦੀ ਹੈ।
ਗੁਰ=ਇਕ ਪਦ ਨੂੰ ਉੱਪਰ ਨਾਲ ਗੁਣਿਆਂ ਨੇ ਬਣੇ ਉਹ 'ਗੁਰ', ਵਰਗ, ਏਂਬਾ। ਜਿਵੇਂ, ਨੌਂ ਨਾਏਂ ਇਕਾਸੀ। ੯+੯=੮੧। ਨੌ ਇਕਾਸੀ ਨੌਂ ਦਾ ਗੁਰ ਯਾ ਏਂਬਾ ਹੈ।
ਹਰਿ ਕ੍ਰਿਸ਼ਨ='ਕ੍ਰਿਸ਼ਨ×ਕ੍ਰਿਸ਼ਨ'। ਹਰਿ=ਬੀ ਕ੍ਰਿਸ਼ਨ ਦਾ ਇਕ ਨਾਮ ਹੈ।

ਕ੍ਰਿਸ਼ਨ=ਬੀ ਕ੍ਰਿਸ਼ਨ ਦਾ ਹੀ ਨਾਮ ਹੈ।
ਹਰਿ ਕ੍ਰਿਸ਼ਨ=ਅੱਠਵੇਂ ਸ਼ਤਿਗੁਰੂ ਜੀ ਜੋ (ਹਰਿ×ਕ੍ਰਿਸ਼ਨ), ਕ੍ਰਿਸ਼ਨ ਪਦ ਦਾ ਹੀ ਵਰਗ (ਮੁਰੱਬਾ) ਹੋਣ ਕਰਕੇ ਕੀਮਤ ਵਿਚ ਅਧਿਕ ਹੋ ਗਿਆ।

ਅਰਥ–(ਚਾਹੇ ਅੱਠਵੇਂ ਗੁਰੂ ਜੀ ਦਾ ਤੇ ਦ੍ਵਾਪਰ ਦੇ ਅਵਤਾਰ ਜੀ ਦਾ) ਨਾਮ ਬੀ ਇਕ ਹੈ ਤੇ ਜੋਤਿ ਬੀ ਇਕੋ (ਦਿੱਸਦੀ ਹੈ ਪਰ) ਪ੍ਰਜਾਨ (ਪ੍ਰੁਖਾਂ) ਨੂੰ ਇਸ ਤੋਂ ਪਰੇ (ਇਕ ਹੋਰ) ਸਮਝ (ਬੀ ਦੇਂਦੀ ਹੈ ਕਿ) ਇਕੋ ਨਾਮ ਨੂੰ ਦੋ ਬਾਰ ਕਿਹਾਂ (ਉਹੋ) ਗੁਰੂ (ਮੁਰੱਬਾ) ਹੋ ਜਾਂਦਾ ਹੈ (ਜਿਵੇਂ) ਹਰਿਕ੍ਰਿਸ਼ਨ (ਪਦ ਹੈ)।

ਹੋਰ ਅਰਥ–ਇਕ ਵਾਰੀ ਉਹੋ ਨਾਮ–ਹਰਿਕ੍ਰਿਸ਼ਨ–ਕਿਹਾਂ ਦੋ ਵਾਰ ਹੋਕੇ (ਗੁਰ=) ਵਡਾ ਹੋ ਜਾਂਦਾ ਹੈ।

ਭਾਵ–'ਹਰਿ' ਪਦ ਦਾ ਅਰਥ ਕ੍ਰਿਸ਼ਨ ਹੈ, ਕ੍ਰਿਸ਼ਨ ਨਾਮ ਦ੍ਵਾਪਰ ਦੇ ਅਵਤਾਰ ਦਾ ਹੈ, ਤੇ ਅੱਠਵੇਂ ਗੁਰਾਂ ਦਾ ਨਾਮ ਬੀ ਹਰਿਕ੍ਰਿਸ਼ਨ ਹੀ ਹੈ, ਇਸ ਕਰਕੇ ਆਮ ਲੋਕ ਨਾਮ ਦੀ ਸਦਰਸ਼ਤਾ ਵਲ ਦੇਖਦੇ ਹਨ। ਫਿਰ ਉਹ ਬੀ ਅਵਤਾਰ ਹਨ, ਆਪ ਬੀ ਅਵਤਾਰ ਹਨ, ਤੇ ਵਰਤ ਰਹੇ ਦ੍ਰਗ ਦੇ ਅਵਤਾਰ ਹਨ, ਇਸ ਤੋਂ ਬੀ ਅਵਤਾਰ ਪਨੇ ਦੀ ਸਦਰਸ਼ਤਾ ਲਈ ਜਾਂਦੀ ਹੈ, ਪਰ ਕਵੀ ਜੀ ਦੱਸਦੇ ਹਨ ਕਿ ਪ੍ਰਜਾਨ ਪ੍ਰੁਖਾਂ ਨੂੰ ਇਸ ਵਿਚ ਬੀ ਗੁਰੂ ਜੀ ਦੀ ਅਧਿਕਤਾ ਦਿੱਸਦੀ ਹੈ। ਗਣਤ ਵਿੱਦਿਆ ਵਿਚ ਜੇ ਇਕੋ ਰਕਮ ਨੂੰ ਦੋ ਵਾਰ ਲਿਖ ਕੇ ਗੁਣ ਲਈਏ ਤਾਂ ਉਸ ਦੀ ਕੀਮਤ ਇਕ ਵੇਰ ਨਾਲੋਂ ਵਰਗ ਯਾ ਮੁਰੱਬਾ ਹੋ ਜਾਂਦੀ ਹੈ, ਜਿਵੇਂ ੪×੪=੧੬ ਹੋ ਜਾਂਦ ਹਨ। ਤਿਵੇਂ ਕ੍ਰਿਸ਼ਨ×ਕ੍ਰਿਸ਼ਨ ਕ੍ਰਿਸ਼ਨ^{2} ਹੋਗਿਆ। ਭਾਵ ਜਿਤਨੀ ਕੀਮਤ ਕ੍ਰਿਸ਼ਨ ਪਦ ਦੀ ਹੈ, ਉਹੋ ਹਰੀ ਕ੍ਰਿਸ਼ਨ ਵਿਚ ਆਪਣਾ ਵਰਗ ਯਾ ਮੁਰੱਬਾ ਹੋ ਗਈ ਹੈ, ਗੁਰ ਪਦ ਤੋਂ ਏਥੇ ਇਹ ਭਾਵ ਹੈ। ਮੰਨ ਲਓ ਕਿ ਗੁਰੂ ਹਰਿ ਕ੍ਰਿਸ਼ਨ ਜੀ ਦੀ ਗੌਰਵਤਾ ਅੰਕਾਂ ਵਿਚ ਦਿਖਾਈਏ ਤਾਂ ੮੧ ਹੈ, ਹੁਣ ਦ੍ਵਾਪਰ ਦੇ ਅਵਤਾਰ ਦੀ ਗੌਰਵਤਾ ਇਸ ਦਾ ਵਰਗ ਮੂਲ* ਹੋਵੇਗੀ, ਅਰਥਾਤ ੯। ਜੇ ਕ੍ਰਿਸ਼ਨ ਪਦ ਦੀ ਗੌਰਵਤਾ ੯ ਹੈ ਤਾਂ ਹਰਿਕ੍ਰਿਸ਼ਨ ਪਦ ਦੀ ਹੋਈ ੯×੯=੮੧। ਇਸ ਵਿਚ ਬੀ ਕਵਿ ਜੀ ਕਿਸ ਪਰਾਕੋਲਭਤਾ ਨਾਲ ਵਿਸ਼ੇਸ਼ਤਾ ਦਿਖਾ ਰਹੇ ਹਨ। ਮੁਰਾਦ ਕਵੀ ਜੀ ਦੀ ਵਾਧੇ ਵਿਚ ਇਹ ਹੈ ਕਿ ਸ੍ਰੀ ਕ੍ਰਿਸ਼ਨ ਜੀ ਨਿਰੇ ਅਵਤਾਰ ਹਨ, ਪਰ ਹਰਿਕ੍ਰਿਸ਼ਨ ਜੀ 'ਗੁਰ ਅਵਤਾਰ' ਹਨ। ਦਸ ਪਾਤਸ਼ਾਹੀਆਂ ਦੇ ਗੁਰੂ ਪਦ ਦਾ ਗੁਰੂ ਅਕਾਲ ਪੁਰਖ ਹੈ, ਪਰ ਰਾਮ ਕ੍ਰਿਸ਼ਨ ਆਦਿ ਅਵਤਾਰਾਂ ਦੇ ਗੁਰ ਮਨੁੱਖਾਂ ਵਿਚੋਂ ਸਨ।

੧੧ ਇਸ਼ ਗੁਰੂ–ਸ਼੍ਰੀ ਗੁਰੂ ਤੇਗ ਬਹਾਦਰ ਜੀ–**ਮੰਗਲ**।

ਤੇਗ ਬਹਾਦਰ ਸਤਿਗੁਰੂ ਸਾਦਰ ਸਿਮਰੇ ਜੋਇ।
ਹਾਦਰ ਦੇਰ ਬਿਹੀਨ ਹੁਇ, ਬੰਦੋਂ ਤਿਨ ਪਦ ਦੋਇ ॥੧੧॥

ਅਰਥ–(ਸ਼੍ਰੀ) ਸਤਿਗੁਰੂ ਤੇਗ ਬਹਾਦਰ ਜੀ ਨੂੰ ਜੋ ਆਦਰ ਨਾਲ ਯਾਦ ਕਰੇ (ਉਸ ਪਾਸ

*Square root.

ਆਪ) ਬਿਨਾਂ ਦੇਰ ਦੇ ਹਾਜ਼ਰ ਦੇ ਜਾਂਦੇ ਹਨ, ਉਨ੍ਹਾਂ ਦੇ ਦੋਹਾਂ ਚਰਨਾਂ ਪੁਰ ਮੈਂ ਨਮਸਕਾਰ ਕਰਦਾ ਹਾਂ।

੧੨. ਇਸ੍ਰ ਗੁਰੂ—ਸ਼੍ਰੀ ਗੁਰੂ ਗੋਬਿੰਦ ਸਿੰਘ ਜੀ—**ਮੰਗਲ।**

ਨਾਮ ਪਿਤਾਮੇ ਕੋ ਲੀਯੋ ਹਰਿ ਪਦ ਮ੍ਰਿਗਪਤਿ ਜਾਨ।
ਆਗਲ ਪਦ ਪਾਛੇ ਕਹੋ ਗੋਬਿੰਦ ਸਿੰਘ ਬਖਾਨ॥ ੧੨॥

ਪਿਤਾਮਾ=ਦਾਦਾ ਜੀ, ਗੁਰੂ ਹਰਿ ਗੋਬਿੰਦ ਜੀ।
ਮ੍ਰਿਗਪਤਿ=ਸ਼ੇਰ, ਸਿੰਘ। ਹਰਿ ਪਦ ਮ੍ਰਿਗਪਤਿ ਜਾਨਿ=(ਲਫ਼ਜ਼) 'ਹਰਿ' ਦਾ ਅਰਥ 'ਸ਼ੇਰ' ਯਾ 'ਸਿੰਘ' ਜਾਣੀਦਾ ਹੈ। ਪ੍ਰਸਿੱਧ ਹੈ।
ਬਖਾਨਿ=ਵਰਣਨ ਹੁੰਦਾ ਹੈ। ਉਚਾਰਨ ਹੋ ਜਾਂਦਾ ਹੈ।

ਅਰਥ—(ਸ਼੍ਰੀ ਗੁਰੂ ਗੋਬਿੰਦ ਜੀ ਦੇ) ਪਿਤਾਮੇ (ਸ਼੍ਰੀ ਗੁਰੂ ਹਰਿਗੋਬਿੰਦ ਜੀ ਦਾ ਨਾਮ) ਲਿਆਂ ਹੀ (ਪਦ) ਗੋਬਿੰਦ ਸਿੰਘ ਉਚਾਰਨ ਹੋ ਜਾਂਦਾ ਹੈ (ਐਉਂ ਕਿ) ਪਹਿਲਾ ਪਦ 'ਹਰਿ' ਪਿਛੋਂ ਕਹਿ ਦੇਈਏ (ਕਿਉਂਕਿ) ਪਦ 'ਹਰਿ' ਦਾ ਅਰਥ 'ਸਿੰਘ' ਪਦ ਹੀ ਪ੍ਰਸਿੱਧ ਹੈ।

ਭਾਵ—'ਹਰਿ ਗੋਬਿੰਦ' ਪਦ ਨੂੰ ਉਲਟਾਈਏ ਤਾਂ 'ਗੋਬਿੰਦ ਹਰਿ' ਬਣਦਾ ਹੈ। 'ਹਰਿ' ਦਾ ਅਰਥ ਹੈ 'ਸਿੰਘ' ਸੋ 'ਗੋਬਿੰਦ ਹਰਿ' 'ਗੋਬਿੰਦ ਸਿੰਘ' ਹੋ ਗਿਆ। ਇਥੇ ਕਵੀ ਜੀ ਸਦਰਸ਼ਤਾ ਵਿਖਾ ਰਹੇ ਹਨ, ਕਿਉਂਕਿ ਸਿੱਖੀ ਦਾ ਅਸੂਲ ਦਸਾਂ ਸਤਿਗੁਰਾਂ ਨੂੰ ਇਕ ਰੂਪ ਮੰਨਣੇ ਦਾ ਹੈ। ਸਦਰਸ਼ਤਾ ਤਾਂ ਕਵਿ ਜੀ ਨੇ ਅੱਖਰਾਂ ਵਿਚ ਦਰਸਾਈ ਪਰ ਕਟਾਖਸ਼ ਕਵਿ ਦਾ ਦੋਹਾਂ ਸਤਿਗੁਰਾਂ ਦੇ ਬੀਰਰਸੀ ਜੀਵਨ ਤੇ ਦੁਹਾਨੀ ਜੀਵਨ ਦੀ ਏਕਤਾ ਦਰਸਾਉਣ ਤੋਂ ਹੈ ਜੋ ਮੰਨੀ ਪ੍ਰਮੰਨੀ ਗਲ ਹੈ।

੧੩. ਸਮਸਤ ਗੁਰ ਮੰਗਲ।

ਨਵਮੀ ਬਰਨੋਂ ਰਾਸਿ ਅਬਿ, ਸਭਿ ਸਤਿਗੁਰੁ ਮਨਾਇ।
ਬੀਸਹੁੰ ਪਦ ਅਰਬਿੰਦ ਕੋ ਬਾਰ ਬਾਰ ਸਿਰ ਨਾਇ॥ ੧੩॥

ਬੀਸਹੁੰ=ਸ਼੍ਲੋਸ਼ਟ*। (ਅ) ੨੦। ਕਵੀ ਜੀ ਨੇ ਇਹ ਪਦ ਸ਼ਲੇਖ ਵਰਤਿਆ ਹੈ। ਮੁਰਾਦ ਉਨ੍ਹਾਂ ਦੀ ਹੈ ਸ਼੍ਲੋਸ਼ਟ ਚਰਨ ਕਵਲਾਂ ਤੋਂ ਪਰ ਪਦ ਐਸਾ ਵਰਤਿਆ ਹੈ ਕਿ ਜਿਸ ਦੇ ਅਰਥ ਗੋਣਤੀ ਵਿਚ ੨੦ ਹਨ ਤੇ ਜੋ ਸਾਰਥਕ ਹੈ ਕਿ ਦਸਾਂ ਸਤਿਗੁਰਾਂ ਦੇ ਪਵਿੱਤ੍ਰ ਚਰਣ ਕਵਲ ਗੋਣਤੀ ਵਿਚ ਬੀਸ ਹਨ। ਫਿਰ ਬੀਸ ਪਦ ਮੁਹਾਵਰੇ ਵਿਚ ਬਿਸ੍ਵੇ† ਨਾਲ ਵਰਤੀਂਦਾ ਹੈ। ਇਸ ਵਰਤਾਉ

*ਕਈ ਹਿੰਦੀ ਕਵੀਆਂ ਨੇ ਭੀ 'ਬੀਸ' ਪਦ—ਸ਼੍ਲੋਸ਼ਟ; ਅੱਛਾ, ਉੱਤਮ ਅਰਥਾਂ ਵਿਚ ਵਰਤਿਆ ਹੈ। ਯਥਾ:—ਤਾਂਕੀ ਜਨੁ ਮਹਿਮਾ ਕਰੀ, ਬੀਸ ਰਾਜ ਤੇ ਬੀਸ। [ਦੇਵ ਸ੍ਵਾਮੀ

†ਸਿਵੇਂ ਗੁਰਵਾਕ ਹੈ 'ਬੀਸ ਬਿਸਵੇ ਗੁਰ ਕਾ ਮਨ ਮਾਨੇ'।

[੨ ਇਸ ਵਿਚ 'ਪੂਰਨ' ਦੇ ਅਰਥ ਦੀ ਭਾਵਨਾ ਹੈ, ਭਾਵ ਹੈ ਕਿ ਸੰਪੂਰਨ ਸਤਿਗੁਰਾਂ ਦੇ ਚਰਨਾਂ ਨੂੰ।]

ਅਰਥ–ਸਾਰੇ ਸਤਿਗੁਰਾਂ ਨੂੰ ਮਨਾਕੇ (ਉਨ੍ਹਾਂ ਦੇ) ਸ਼ੁਭ੍ਰ ਚਰਨਾਂ ਕਵਲਾਂ ਨੂੰ ਬਾਰ ਬਾਰ ਸਿਰ ਨਿਵਾਕੇ (ਭਾਵ ਬੰਦਨਾ ਕਰਕੇ) ਹੁਣ ਮੈਂ (ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਦੀ) ਨੌਮੀ ਰਾਸ ਕਥਨ ਕਰਦਾ ਹਾਂ। [ਕਥਾ ਆਰੰਭ]

ਦੋਹਰਾ ॥ ਕਥਾ ਗੁਰੂ ਹਰਿਰਾਇ ਕੀ ਸੁਨਿ ਸ਼ੋਭਾ ਸਵਧਾਨ ! ਪਾਵਨ ਪੁੰਨ ਉਪਾਵਨੀ ਗਨ ਪਾਪਨ ਕੀ ਹਾਨ ॥ ੧੪ ॥ ਸ਼੍ਰੀ ਸਤਿਗੁਰ ਹਰਿਰਾਇ ਜੀ ਬੈਠੇ ਤਖਤ ਸੁਹਾਇੰ। ਪਦ ਸਾਚੇ ਪਤਿਸ਼ਾਹ ਕੋ ਤਿਨਹੀ ਕੋ ਬਨਿਆਇ॥ ੧੫॥ ਸ੍ਰੈਯਾ ॥ ਜਾਮਨਿ ਜਾਮ ਰਹੇ ਜਬਿ, ਜਾਗਤਿ, ਸੌਚ ਕਰੈਂ ਪੁਨ ਨੀਰ ਸ਼ਨਾਨੈਂ।ਗਾਗਰ ਏਕ ਸੌ ਏਕ ਕੇ ਸੰਗ ਮਲੈਂ ਨਿਜ ਅੰਕ ਕੋ,ਸੇਵਕ ਆਨੈ। ਆਸਨ ਪੈ ਥਿਰ ਹੋਇ ਅਗਾਧ ਬਿਲੋਚਨ ਮੂੰਦਿ ਸਮਾਧਿ ਕੋ ਠਾਨੈਂ।ਆਨੰਦ ਰੂਪ ਅਨੂਪ ਬਿਖੈ ਨਿਜ ਬ੍ਰਿੱਤਿ ਟਿਕਾਇ ਥਿਰੈਂ ਇਕ ਥਾਨੈਂ ॥੧੬॥ ਬੈਠੇ ਅਡੋਲ ਰਹੈਂ ਗੁਰ ਪੂਰਨ ਆਤਮ ਬ੍ਰਹਮ ਸਮਾਧਿ ਲਗਾਏ।ਬਾਹਰ ਗਾਇਕ[1] ਗਾਵਤਿ ਹੈਂ ਸਤਿਨਾਮ ਮਹਾਤਮ ਕੋ ਸੁਖਦਾਏ। ਬਾਦਤ ਬਾਜਤਿ ਭਾਲ ਮਿਲਾਵਤਿ ਪ੍ਰੇਮ ਵਧੇ ਸੁਨਿਬੇ ਚਿਤ ਲਾਏ। ਸੇਵਕ ਬੈਠਿ ਸੁਨੈਂ ਸਮੁਦਾਇ ਸੁ ਵਾਹਿਗੁਰੂ ਮੁਖ ਜਾਪੁ ਅਲਾਏਂ ॥੧੭॥ ਅੰਮ੍ਰਿਤ ਵੇਲ ਤੇ ਹੋਤਿ ਪ੍ਰਭਾਤਿ ਸਮਾਧਿ ਛੁਟੈ ਦ੍ਰਿਗ ਕੋ ਬਿਕਸਾਏਂ। ਚੰਦਨ ਕੁੰਕਮ ਸੋਂ ਘਨਸਾਰ[2] ਮਿਲਾਇ ਘਸਾਇ ਕੈ ਸੇਵਕ ਲਯਾਏਂ। ਭਾਲ ਪੈ ਸੁੰਦਰ ਟੀਕੋ ਲਗਾਇ ਮਹਾਂ ਦ੍ਰੁਤਿ ਪਾਇ ਮਨੋ ਜਲਜਾਏ[3]। ਸੁੰਦਰ ਸੂਖਮ ਚੀਰ ਸ਼ਰੀਰ ਤਬੈ ਪਹਿਰੈਂ ਗੁਰ ਅੰਗ ਸਜਾਏਂ ॥੧੮॥ ਕਵਿੱਤ ॥ ਏਕ ਸਤ ਏਕ ਪਾਟ ਜਾਮੇ ਕੋ ਬਨਾਇ ਠਾਟ[4] ਸੂਖਮ ਅਧਿਕ ਅੰਗ ਸੁੰਦਰ ਸਜਾਵਈਂ।ਪਾਗ ਪਰ ਜਿਗਾ ਲਗੇ ਜਬਰ ਜਵਾਹਰਸੋਂ,ਸ਼ੋਭੈ ਮੁਖ ਮੰਡਲ ਤੇ ਕੁੰਡਲਛੁਲਾਵਈ*।ਕੰਚਨ ਕੋ ਕੰਕਨ ਜਰਾਉ ਜ਼ੇਬ ਜਾਗ ਰਹੀ, ਫੂਲਮਾਲ ਕੰਠ ਮੈਂ ਬਿਸਾਲ ਛਬਿ ਪਾਵਈ। ਅਤਰ ਸੁਗੰਧਿ ਲਾਇ ਦੀਨਨਿ ਕੋ ਬੰਧੁ ਪੁਨ ਚੋਆ ਅਰੁ ਚੰਦਨਤੇ ਅੰਗ ਮਹਿਕਾਵਈਂ॥੧੯॥ਉੱਠਿਕੈ ਚਲਤਿ ਜਬਿ ਜਾਮੇ ਕੋ ਸਮੇਟੈ ਤਬਿ,ਬਾਕ ਜੋ ਪਿਤਾਮੈ ਕਹਯੋ ਫੂਲ ਟਟ ਜਾਨਿ ਤੋ।ਉਮਰ ਪ੍ਰਮੇਤ ਮੈਂ ਤੁ ਨੇਮ ਕੋ ਨਿਬਾਹਯੋ

[1] ਗੁੱਯੇ, ਰਬਾਬੀ। [2] ਕਪੂਰ। [3] ਮਨੋ + ਜਲਜਾਏ = ਮਾਨੋ ਕਵਲ ਹੈ। (ਅ) ਮਨੋਜ + ਲਜਾਏ = ਕਾਮ ਵੀ ਸ਼ਰਮਾਏ। [4] ਜਾਮੇ ਦੀ ਬਨਾਵਟ ੧੦੧ ਕਲੀਆਂ ਵਾਲੀ ਸੀ।

*ਦੇਖੋ ਰਾਸ ੪ ਅੰਸੂ ੪੫ ਅੰਕ ੨੭ ਦੀ ਹੇਠਲੀ ਟੂਕ।

ਆਪ, ਛੋਰਿ ਕਰਿ ਚੀਰ ਨਹੀਂ ਕਬਿਹੂੰ ਪ੍ਰਮਾਨਤੇ। ਚੌਤਿ ਹੀ ਪ੍ਰਭਾਤਿ ਆਇ ਬੈਠਤਿ ਦਿਵਾਨ ਵਿਖੈ,ਬਾਸਤਿ ਰਬਾਬ ਸੋ ਮ੍ਰਿਦੰਗ ਧੁਨਿ ਠਾਨਿਤੇ। ਸੁਨੈਂ ਮੌਨ ਠਾਨਿਤੇ, ਮਹਾਨ ਸੁਖ ਮਾਨਿਤੇ, ਕਸ਼ਟ ਗਨ ਹਾਨਿਤੇ, ਸੁ ਓਧਰੈਂ ਜਹਾਨ ਤੇ[1] ॥ ੨੦ ॥ ਗੁਰੂ ਕੇ ਦਰਸ ਹੇਤੁ ਆਇ ਤਿਹ ਸਮੈ ਸਿਖ, ਦੇਖਿਬੇ ਤੇ[2] ਭਗਤਿ ਅੰਕੁਰ ਹੋਇ ਆਵਈ। ਪ੍ਰੇਮ ਸੋਂ ਪ੍ਰਤੀਤ ਕਰਿ ਦਰਸੈਂ ਹਜ਼ੂਰ ਕੋਊ ਝਾਤਕਾਲ ਫਲ ਮਨ ਬਾਂਛਤਿ ਕੋ ਪਾਵਈ। ਬੈਠੇ ਰਹੈਂ ਕੇਤੋ ਕਾਲ ਸ਼੍ਰੀ ਗੁਰੂ ਕ੍ਰਿਪਾਲ ਮਹਾਂ, ਸੈਗਤਿ ਨਿਹਾਲ ਕਰੈਂ ਦਰਸੈ ਦਿਖਾਵਈਂ।ਦਾਸ ਉਰ ਭਾਵਈਂਅਨੰਦ ਉਪਜਾਵਈਂ,ਬਦਨਬਿਕਸਾਵਈਂ ਸੁਛਬਿ ਤੇ ਸੁਹਾਵਈਂ ॥ ੨੧ ॥ ਚਰਨ ਕਮਲ*ਸੈਗ ਆਰਤੀ ਕੋ ਗਾਵੈਂ ਜਬਿ, ਕੀਰਤਨ ਭੋਗ ਤੇ ਕਰਤਿ ਅਰਦਾਸ ਕੋ। ਸੁਪਕਾਰ ਆਇ ਪੈ ਅਗਾਰੀ ਥਿਰ ਹੋਇ ਪੁਨ 'ਦੇਗ ਭਈ ਤਯਾਰ' ਕਰੈ ਥਾਕਨਿ ਪ੍ਰਕਾਸ਼ ਕੋ। ਆਇਸੁ ਲੈ ਗੁਰੂ ਹਰਿਰਾਇ ਕੀ ਸਿਧਾਵੈ ਫੇਰ, ਆਨਤਿ ਹਕਾਰਿ ਸਿਖ ਸੈਗਤਿ ਸੋ ਦਾਸ ਕੋ। ਲੰਗਰ ਮੈਂ ਜਾਇ ਸਮੁਦਾਇ ਕੋ ਮਿਲਾਇ ਕਰਿ ਭੋਜਨ ਕੋ ਖਾਇ ਤ੍ਰਿਪਤਾਇਂ ਸਾਦ ਰਾਸ ਕੋ[3] ॥ ੨੨ ॥ ਜੈਸੇ ਉਡੁ ਮੰਡਲ ਮੈਂ ਚੰਦ੍ਰਮਾ ਬਿਰਾਜੈ ਬਹੁ ਤੈਸੇ ਦ੍ਰੁਤਿ ਹੋਤਿ ਗਨ ਸੈਗਤਾਂ ਪ੍ਰਵਾਰ ਤੇ।ਚੌਂਕੇ† ਕੀ ਮ੍ਰਿਜਾਦ ਸੈਗ,ਅਸਨ ਪੁਨੀਤ ਬਨੈ, ਸ੍ਵਾਦਲ ਬਿਸਾਲ ਹੋਇ ਅਨਿਕ ਪ੍ਰਕਾਰ ਤੇ।ਆਮਿਖ ਨ ਪਰੈ ਦੇਗ, ਸਗਰੇ ਬਰਜ ਦੀਨਿ 'ਭੁਖੇ ਨਹਿ ਕੋਊ' ਗੁਰ ਆਇਸੁਕੋ ਧਾਰਤੇ‡।ਬਾਬੇਗੁਰਦਿੱਤੇ ਤਨ ਤਯਾਗ ਕੀਨਿ ਜਬਿ ਹੀ ਤੇ

[1]ਸਾਰੇ ਕਸ਼ਟ ਦੂਰ ਕਰਦੇ ਹੈ ਜਗਤ ਤੋਂ ਉਧਾਰਦੇ। [2]ਗੁਰੂ ਜੀ ਦੇ ਦਰਸ਼ਨ ਤੋਂ। [3]ਬਹੁਤੇ ਸ੍ਵਾਦਲ (ਅਹਾਰ) ਨੂੰ ਖਾਕੇ ।। (ਅ) ਸਾਰਿਆਂ ਨੂੰ ਸ੍ਵਾਦੀਕ ਭੋਜਨ ਖਿਲਾਕੇ ਤ੍ਰਿਪਤਾਉਂਦੇ ਹਨ।

*ਦੇਖੋ ਰਾਸ ੫ ਅੰਸ਼ ੪੩ ਅੰਕ ੩੫ ਪੰਨਾ ੨੬੮੨ ਦੀ ਹੇਠਲੀ ਟਿੱਕ।

†ਇਸ ਦਾ ਮਤਲਬ ਚੌਂਕੇ ਦੇ ਭਰਮ ਦਾ ਨਹੀਂ, ਪਰ ਚੌਂਕੇ ਦੀ ਸਫਾਈ ਤੋਂ ਹੈ। ਉੱਥੇ ਪਕੀ ਸ਼ੈ ਉੱਦੇ ਹੀ ਗਰਮ ਖਾਧਿਆਂ ਅਨੇਕਾਂ ਰੋਗਾਂ ਤੋਂ ਬਚਾਉ ਹੁੰਦਾ ਹੈ, ਅੱਜ ਕਲ ਜੋ ਪਛਮੀ ਤ੍ਰੀਕਿਆਂ ਦੀ ਰੀਸ ਤੇ ਖਾਣ ਪਾਣ ਦੇ ਤ੍ਰੀਕੇ ਵੱਲੇ ਹਨ ਇਨ੍ਹਾਂ ਵਿਚ ਮੱਖੀਆਂ ਦੇ ਸਪਰਸ਼ ਨਾਲ ਤੇ ਕਈ ਮੈਲੇ ਹੱਥਾਂ ਵਾਲੇ ਰੋਗ ਗ੍ਰਸਤ ਲੋਕਾਂ ਦੀ ਛੋਹ ਛੋਹੀ ਨਾਲ ਡਾਕਟਰ ਲੋਕ ਬੜੀ ਭਿਆਨਕ ਬੀਮਾਰੀਆਂ ਦਾ ਵੈਲਨਾ ਦੱਸ ਰਹੇ ਹਨ। ਕਵਿ ਜੀ ਬੀ 'ਅਸਨ ਪੁਨੀਤ ਬਨੈ' ਲਿਖਦੇ ਹਨ। ‡ਹੁਣ ਤਕ ਇਹੋ ਰਿਵਾਜ ਹੈ ਕਿ ਦੇਗ ਵਿਚ ਸਹਾਂ ਪ੍ਰਸ਼ਾਦ ਤਿੰਨੂਏ ਦੀ ਆਗਯਾ ਨਹੀਂ। ਨਮ੍ਰਤਾ ਲਈ ਹਜ਼ੂਰ ਸਾਹਿਬ ਜਾਣੇ ਦਰਸ਼ਨ ਕਰੇ। ਛਕਣ ਵਾਲੇ ਅਲੱਗ ਬਨਾ ਲੈਂਦੇ ਹਨ, ਲੰਗਰ ਵਿਚ ਸਹਾਂ ਪ੍ਰਸ਼ਾਦ ਨਹੀਂ ਬਣਦਾ। ਕਾਰਨ ਭ੍ਰਮ ਨਹੀਂ ਪਰ ਇਹ ਕਿ ਗੁਰੂ ਕਾ ਲੰਗਰ ਹਰ ਮਤ ਹਰ ਪ੍ਰਾਣੀ ਵਾਸਤੇ ਹੈ, ਜੋ ਮਾਸ ਨਹੀਂ ਖਾਂਦੇ ਉਹ ਫਿਰ ਲੰਗਰੋਂ ਵਾਂਜੇ ਜਾਂਦੇ ਹਨ। ਇਹ ਕਾਰਨ ਰਹਿਤ ਲਾਂ ਵਿਚ ਦਿੱਤਾ ਹੈ।

ਨੇਮ ਧਾਰਿ ਭਬਿ ਤੋ ਰਹੈਂ ਸੁ ਐਸੀ ਢਾਰ ਤੇ ॥੨੩॥ ਦੋਹਰਾ ॥ ਬ੍ਰਹਮਚਰਜ ਕੀ ਜੁਗਤਿ ਮਹਿ ਰਹੈਂ ਬਿਸਾਲ ਕ੍ਰਿਪਾਲੁ। ਅਚਿ ਅਹਾਰ ਕਰਿ ਦੇਜ਼ਾ ਤੇ, ਪ੍ਰਿਥਕ ਹੋਇਂ ਤਿਸ ਕਾਲ ॥ ੨੪ ॥ ਸ੍ਰੈਯਾ ॥ ਪੌਢਿ ਰਹੈਂ ਸ਼ੁਭ ਸੇਜ ਪੈ ਫੇਰ ਕਰੈਂ ਸੁਖ ਸੈਨ ਗੁਰੂ ਹਰਿਰਾਏ।ਫੇਰ ਢਰੇ ਦਿਨ ਊਠਤਿ ਹੈਂ ਭਬਿ,ਆਯੁਧ ਲੈਤਿ ਸਮੀਪ ਮੰਗਾਏ।ਕੰਚਨ ਮੂਠ ਦਿਪੈ ਸ਼ਮਸ਼ੇਰ ਗਰੇ ਪਹਿਰੈਂ ਸਮ ਸ਼ੇਰ ਸੁਹਾਏ। ਹੀਰੇ ਸਮੂਹ ਜਰੇ ਮੁਕਤਾ,ਭਰਿ ਭੀਰਨਿ ਸੰਗ ਨਿਖੰਗ ਲਗਾਏ ॥੨੫॥ ਹਾਥ ਸਰਾਸਨ ਧਾਰਿ ਕਠੋਰ, ਕਸੇ ਕਟਿ ਕੋ ਘੁਰ ਪੌਰ ਮੈਂ ਆਵੈਂ। ਚੰਚਲ ਅੰਗ ਤੁਰੰਗ ਅਰੂਢਤਿ ਜਾਤਿ ਸ਼ਿਕਾਰ ਬਿਸਾਲ ਕੁਦਾਵੈਂ।ਕਾਨਨ ਕੇ ਪਸੁ ਬ੍ਰਿੰਦ ਬਿਹੰਗਮ ਆਇਸੁ ਦੀਨਿ ਨਹੀਂ ਤਿਨ ਘਾਵੈਂ। ਦੈ ਕਰਿ ਖੇਦ[1] ਗਹੈਂ ਗਨ ਜੀਵਤਿ, ਲਯਾਵਤਿ ਪਾਲਨ ਕੋ ਕਰ ਲਾਵੈਂ ॥ ੨੬ ॥ ਸੰਗ ਚਵੈਂ ਝਟ ਆਯੁਧ ਕੋ ਧਰਿ, ਬ੍ਰਿੰਦ ਚਮੂ ਮਹਿ ਰਾਜਤਿ ਹੈਂ। ਬੋਲਤਿ ਅੱਗੂ ਨਕੀਬ ਚਲੈਂ ਬਡਿ ਦੁਕਤਿ ਦੁੰਦਭਿ ਬਾਜਤਿ ਹੈਂ। ਕਾਨਨ ਤੇ ਗਹਿ ਜੀਵਨ ਕੋ ਗ੍ਰਿਹ ਲਯਾਇ ਤਿਨੈ ਸੁਖ ਸਾਜਤਿ ਹੈਂ। ਬਾਘ, ਬਿਲਾਉ,ਸਸੇ, ਮ੍ਰਿਗ, ਰੋਝ, ਝੈਖਾਰਨਿ[2] ਬ੍ਰਿੰਦ ਜਿ ਭਾਜਤਿ ਹੈਂ ॥ ੨੭ ॥ ਸੂਰ[3] ਤੁਰੰਗ ਭਜਾਵਤਿ ਹੈਂ ਪਸੁ ਬ੍ਰਿੰਦ ਹਰਾਵਤਿ ਧਾਇ ਗਹੈਂ। ਆਨਤਿ ਹੈਂ ਗ੍ਰਿਹ ਮੈਂ ਪ੍ਰਤਿਪਾਲਤਿ ਖਾਨ ਕੋ ਦੇਤਿ ਜਿਤੋ ਜਿ ਚਹੈਂ। ਏਕਠੇ ਹੋਇ ਹਜ਼ਾਰਨਿ ਲਾਖਨਿ ਭੀਰ ਮਹਾਂ ਜਿਸ ਥਾਨ ਰਹੈ। ਆਪ ਗਹੈਂ ਕਿਤਨੇਕ ਤਹਾਂ ਬਲਵਾਨ ਕਿਕਾਨ ਪਲਾਇ ਲਹੈਂ ॥੨੮॥ ਕਾਨਨ ਤੇ ਪੁਨ ਆਇ ਬਿਰਾਜਤਿ ਕੇਤਿਕ ਕਾਲ ਕਥਾ ਕਰਿਵਾਵੈਂ। ਸੰਗਤਿ ਸੰਗਮ ਮੈਂ[4] ਬਹੁ ਸ਼ੋਭਤਿ ਆਇ ਰਬਾਬੀ ਸੁ ਰਾਗਨਿ ਗਾਵੈਂ। ਚੌਰ ਢੁਰੈਂ ਜੁਗ ਓਰ ਤੇ ਊਪਰ, ਸਾਧ ਔ ਸਿੱਧ ਅਨੇਕ ਹੀ ਆਵੈਂ। ਮਾਨਹੁ ਅੰਮ੍ਰਿਤ ਕੋ ਬਰਖੈਂ ਹਰਖੈਂ ਗੁਰਵਾਕ ਸੁਨੈਂ ਮਨ ਭਾਵੈਂ ॥ ੨੯ ॥ ਦੇਸ਼ ਬਿਦੇਸ਼ਨਿ ਤੇ ਮਿਲਿ ਸੰਗਤਿ ਬ੍ਰਿੰਦ ਉਪਾਇਨ ਲਯਾਵਤਿ ਹੈਂ। ਆਨਿ ਪਿਖੈਂ ਸੁਖ ਖਾਨ ਮਹਾਨ ਕੋ ਪ੍ਰੇਮ ਕਰੇ ਅਰਪਾਵਤਿ ਹੈਂ।ਮੇਵਰੋ ਦੋਹਿ ਖਰੇ ਭਬਿਅੱਗੂ ਕਰੈ ਅਰਦਾਸ ਸੁਨਾਵਤਿਹੈਂ। ਲੋਚਨ ਜਨੋਂ ਦਲ ਪੰਕਜ ਕੇ ਸਭ ਹੂੰ ਪਰ ਦ੍ਰਿਸ਼ਟਿ ਚਲਾਵਤਿ ਹੈਂ॥੩੦॥ ਕਬਿੱਤ ॥ ਬ੍ਰਿਤਿ ਹੈ ਅਚਲ ਚਿੱਤ, ਨਿੱਤ ਸੋ ਸਿੰਘਾਸਨ ਹੈ[5] ਸੱਤਿਨਾਮ

[1] ਪ੍ਰਯਾਦ ਹੈ ਘੇਰ ਕੇ ਰੋਕ ਕੇ। [2] ਬਾਰਾਸਿੰਗਾ। [3] ਤੁਰੰਗ। [4] ਸੰਗਤ ਦੇ ਸਮਾਗਮ ਵਿਚ। [5] ਚਿਤ ਦੀ ਬ੍ਰਿਤੀ ਨੂੰ ਅਚਲ ਹੈ ਇਹ ਨਿਤ ਸਿੰਘਾਸਨ ਹੈ।

ਛੱਤ੍ਰ ਝੂਲੈ ਸਹਿਜ ਸੁਖਾਇ ਸੋ ਬ੍ਰਹਮ ਗ੍ਯਾਨ ਸੀਸ ਪੈ ਮੁਕਟ ਸੁ ਸਿਰਾਜ ਰਹਜੋ, ਸੁਜਸੁ ਪ੍ਰਮੇਸੁਰ ਕੋ ਚਵਰ ਢੁਰਾਇ ਸੋ। ਆਗ੍ਯਾ ਹੈ ਭਗਤਿ ਫਿਰੈ ਸਗਰੇ ਜਗਤ ਬੀਚ[1], ਅਗਤਿਨਿ ਗਤਿ ਦੇਨਿ ਪਰਮ ਪਸਾਇ ਸੋਂ[2]। ਸਾਰੇ ਸਦਗੁਨ ਸੰਗ ਬਾਹਿਨੀ[3] ਬਿਸਾਲ ਬਲਿ ਮਹਾਰਾਜ ਰਾਜ ਰਾਜੈਂ ਗੁਰੂ ਹਰਿਰਾਇ ਸੋ ॥੩੧॥ ਸ੍ਰੈਯਾ ॥ ਸਾਰਬਿਭੌਮ[4] ਯਥਾ ਪਹਿਰੈ ਨਵ ਪੋਸ਼ਾਕ ਕੋ ਕਰਿ ਤ੍ਯਾਗ ਪੁਰਾਨੀ। ਤ੍ਯੋਂ ਪ੍ਰਭੁ ਸਾਤਮ[5] ਰੂਪ ਧਰ੍ਯੋ ਇਕ ਜੋਤਿ ਮਹਾਂ, ਸਗਰੇ ਜਗ ਜਾਨੀ। ਸੇਵਕ ਕੋਟਿ ਨਿਹਾਲ ਕਰ ਗਿਨਤੀ ਕਛੁ ਨਾਂਹਿ, ਨਹੀਂ ਇਹ ਛਾਨੀ[6]। ਸ਼੍ਰੀ ਹਰਿਰਾਇ ਸਹਾਇ ਸਦਾ ਜਮ ਤੇ ਛੁਟਕਾਇ ਸੁ ਦੇਂ ਨਿਰਬਾਨੀ[7] ॥੩੨॥ ਜ੍ਯੋਂ ਇਕ ਰਾਸ ਕੋ ਸੂਰਜ ਭੋਗਿ ਕੈ ਸਮੈਦਨ ਤ੍ਯਾਗ ਲਹੈ ਥਿਤਿ ਆਦੀ। ਔਰ ਅਰੂਢਿ ਕੈ ਭੂਰ ਅੰਧੇਰ ਕੋ ਦੂਰ ਕਰੈ ਹੁਇ ਜੀਵਨ ਸ਼ਾਦੀ*। ਤ੍ਯੋਂ ਗੁਰ ਸਾਤਵੇਂ ਬੈਠਿ ਸ਼ੁਭ੍ਯੋ, ਦੁਤਿ ਦੇਵਨ ਕੋ ਗੁਰਤਾ ਬਰ ਗਾਦੀ। ਸ਼੍ਰੀ ਸਤਿਨਾਮ ਪ੍ਰਕਾਸ਼ ਧਰੈ ਸੁਖ ਗ੍ਯਾਨ ਕੋ ਦੇ ਜਗ ਕੀਨਿ ਅਬਾਦੀ ॥ ੩੩ ॥ ਸੰਗਤਿ ਕੋ ਉਪਦੇਸ਼ਤਿ ਹੈਂ 'ਸਤਿਨਾਮ ਭਜੋ, ਭਗਤੀ ਉਰਧਾਰੋ। ਮਾਨੁਖ ਦੇਹਿ ਦੁਲੰਭ ਲਹੋ ਬਿਸ਼ਿਆਨਿ ਬਿਖੈ ਇਸ ਕੋ ਨਹਿ ਹਾਰੋ। ਕੂਰ ਪਦਾਰਥ ਜਾਨਿ ਅਕਾਰਥ, ਸ੍ਵਾਰਥ ਆਪਨੋ ਨੀਕ ਬਿਚਾਰੋ। ਗ੍ਯਾਨ ਕੋ ਪਾਇ, ਨਿਧਾਨ ਲਹੋ ਜਗ, ਆਪ ਤਰੋ ਪਿਤਰਾਨਿ ਕੋ ਤਾਰੋ' ॥ ੩੪ ॥ ਦੋਹਰਾ ॥ ਸੁਨਹਿ ਮਾਨਿ ਉਪਦੇਸ਼ ਜੋ ਚਲਹਿ ਗੁਰੂ ਅਨੁਸਾਰ।ਸਦਾ ਸਹਾਇਕ ਤਿਸੀ ਕੇ ਗਨ ਬੰਧਨ ਦੇਂ ਟਾਰਿ॥੩੫॥ਦਰਸ਼ਨ ਕਰਿਬੇ ਅਘ ਮਿਟੈਂ ਉਰ ਉਜਲ ਹੁਇ ਜਾਇ। ਬਚਨ ਸੁਨਹਿ ਲਹਿ ਗ੍ਯਾਨ ਕੋ ਧੰਨ ਗੁਰੂ ਹਰਿਰਾਇ॥੩੬॥ਪ੍ਰੇਮ ਭਗਤਿ ਬੈਰਾਗ ਦ੍ਰਿੜ ਕਰਨਿ ਜੋਗ ਬ੍ਰਹਮ ਗ੍ਯਾਨ। ਬਰਤਾਵਤਿ ਹੈਂ ਜਗਤ ਮਹਿਂ ਸਤਿਗੁਰ ਕ੍ਰਿਪਾ ਨਿਧਾਨ ॥ ੩੭ ॥ ਬਡੇ ਭਾਗ ਜਿਨ ਕੋ ਹੁਤੇ ਸ਼ਰਨ ਪਰੇ ਗੁਰ ਚਰਨ। ਕੋਟਿ ਜਨਮ ਭਰਮਤਿ ਹੁਤੇ ਮਿਟੇ ਜਨਮ ਤਿਨ ਮਰਨ ॥ ੩੮ ॥

ਇਤਿ ਸ੍ਰੀ ਕਵ ਪ੍ਰਤਾਪ ਸੂਰਜ ਗ੍ਰੰਥੇ ਅਸਟਮ ਰਾਸੌ 'ਸ਼੍ਰੀ ਹਰਿਰਾਇ ਜਿੰਮ ਬਰਸ' ਪ੍ਰਸੰਗ ਬਰਨਨੰ ਨਾਮ ਪ੍ਰਥਮੋ ਅੰਸੁ ॥ ੧ ॥

[1]ਸਾਰੇ ਸੰਸਾਰ ਵਿਚ ਜੋ ਭਗਤੀ (ਫੈਲ ਰ ਹੀ ਹੈ ਇਹ) ਆਗਿਆ ਫਿਰ ਰਹੀ ਹੈ। [2]ਨਿਗਤਿਆਂ ਨੂੰ ਗਤ ਦੇਣੀ ਮਹਾਨ ਬਖਸ਼ੀਸ਼ ਹੈ। [3]ਫੌਜ [4]ਚੱਕ੍ਰਵਰਤੀ ਰਾਜਾ। [5]ਤੋਂ [6]ਲੁਪੀ ਹੋਈ ਨਹੀਂ। [7]ਮੁਕਤੀ।

*ਭਾਵ, ਸੂਰਜ ਹਰ ਮਹੀਨੇ ਰਾਸ ਬਦਾਉਂਦਾ ਹੈ, ਤੇ ਥਿਤਾਂ ਦਾ ਹਿਸਾਬ ਪਹਿਲੀ ਤੋਂ ਮੁਫ਼ ਸ਼ੁਰੂ ਹੋ ਜਾਂਦਾ ਹੈ। ਪਰ ਸੂਰਜ ਉਹੋ ਰਹਿੰਦਾ ਤੇ ਹਨੇਰੇ ਦੂਰ ਕਰਨ ਦਾ ਉਹੋ ਕੰਮ ਕਰਦਾ ਹੈ। ਜਿਵੇਂ ਗੁਰੂ ਜਗੀਰੀ ਇਕੋ ਹੈ, ਉਸ ਦਾ ਕੰਮ 'ਅਗ੍ਯਾਨ ਦੂਰ ਕਰਨਾ' ਉਹੋ ਹੈ, ਪਰ ਹਰ ਗੁਰੂ ਸਾਹਿਬ ਦਾ ਗੁਰੂ ਜੀਵਨ ਨਵੇਂ ਸਿਰੇ ਅਰੰਭ ਹੁੰਦਾ ਹੈ। ਇਹ ਲਖਾਇਕ ਗੁਰਾਂ ਦੇ ਵਖ ਵਖ ਹੋਣ ਦਾ ਨਹੀਂ, ਪ੍ਰ ਇਹ ਕਿ ਗੁਰੂ ਜਗੀਰੀ ਇਕੋ ਹੈ ਕੇਵਲ ਜਾਮਾ ਪਲਟਦਾ ਹੈ, ਤੇ ਕੰਮ ਵੀ ਦਿੱਸੇ ਹੈ।

੨. [ਪਾਤਸ਼ਾਹੀ ਲੋਭ। ਹਰੀਜ਼]।

ਨਿਸ਼ਾਨੀ ਛੰਦ ॥ ਸ਼ੋਭਾ ਸ਼੍ਰੀ ਸਤਿਗੁਰੂ ਕੀ ਜਗ ਭੀ ਬਿਸਤਾਰੇ। ਸਰਬ ਸਿੱਧਿ ਨੌ ਨਿੱਧਿ ਜੋ ਠਾਢੀ ਰਹਿੰ ਦ੍ਵਾਰੇ। ਹਿੰਦੂ ਤੁਰਕ ਤਰੀਫ ਕਰਿ ਮਿਲਿ ਕੈ ਹਰਖਾਵੈਂ। ਰਿਦੇ ਕਰਹਿੰ ਜਿਮ ਕਾਮਨਾ ਸੋ ਤੁਰਨ ਪਾਵੈਂ ॥੧॥ ਸਤਿਗੁਰ ਦਾਤਾ ਨਾਮ ਕਾ ਉਪਦੇਸ਼ ਦ੍ਰਿੜੇਤਾ। ਆਨਿ ਆਨਿ ਦਰਸ਼ਹਿੰ ਬਹੁਤ ਜੋ ਚਹਿੰ ਸੁ ਲਭੰਤਾ[1]। ਸ਼ਾਹੁਜਹਾਂ ਦਿੱਲੀ ਬਿਖੈ ਬਡ ਰਾਜ ਕਮਾਵੈ। ਤਿਸ ਕੇ ਨਿਕਟਿ ਤਰੀਫ ਗੁਰ ਕਹਿ ਬਹੁਤ ਸੁਨਾਵੈਂ॥੨॥ਚਾਰ ਪੁੱਤ੍ਰ ਤਿਸਕੇ ਭਏ ਬਡ ਦਾਰ ਸ਼ਕੋਹਾ। ਵਲੀਅਹਿਦ[2]ਕੀਨੋ ਤਿਸੈ, ਬਹੁ ਠਾਨਸਿ ਮੋਹਾ। ਸ਼ੁਜਾ ਮੁਹੰਮਦ ਦੂਸਰੋ, ਹੈ ਤ੍ਰਿਤੀ ਨੁਰੰਗਾ। ਚੌਥੋ ਹੁਤੋ ਮੁਰਾਦ ਬਖਸ਼, ਰਾਖੈ ਨਿਜ ਸੰਗਾ॥੩॥ਦਾਰ ਸ਼ਕੋਹ ਬਿਸਾਲ ਸੋਂ ਕਰਿ ਕੈ ਉਰ ਦ੍ਰੋਹਾ। ਨੌਰੰਗ ਨੇ ਤਿਹ ਬੁਰਾ ਕਿਧ ਮਨ ਧਾਰਜੋ ਕ੍ਰੋਹਾ। ਸ਼ੇਰ ਮੁੱਛ ਕਤਰਾਇ ਕੈ ਚਾਵਰ ਮਹਿੰ ਪਾਈ। ਕਹਿ ਕੈ ਤਿਸ ਕੇ ਦਾਸ ਕੌ ਕਰਿ ਦਗ਼ਾ ਖੁਲਾਈ ॥੪॥ ਭਯੋ ਬਡੋ ਬੀਮਾਰੀ ਤਥਿ ਹੋਇ ਨ ਉਪਚਾਰੇ[3]। ਹੁਤੋ ਨਜੂਮ ਹਕੀਮ ਜੋ ਕਰਿ ਕਰਿ ਸਭਿ ਹਾਰੇ। ਦਿਨਪ੍ਰਤਿ ਦੁਰਬਲ ਹੋਤਿ ਸੋ ਨਹਿੰ ਮਿਟਹਿ ਬਿਮਾਰੀ। ਸ਼ਾਹਜਹਾਂ ਚਿੰਤਾ ਮਹਾਂ ਉਰ ਪ੍ਰੀਤਿ ਉਚਾਰੀ॥੫॥ ਗਨ ਹਕੀਮ ਪਤਿਸ਼ਾਹੁ ਕੋ ਨਹਿੰ ਚਲਸੈ ਉਪਾਈ।ਤਥਿ ਸਭਿਹੂੰਨਿ ਬਿਚਾਰਿਕੈ ਇਮ ਗਿਰਾਅਲਾਈ। 'ਹਰੜ ਆਇ ਬਛਿ ਤੋਲ ਕੀ ਚੌਦੈਂ ਸਿਰਸਾਹੀ। ਇਕ ਮਾਸੇ ਕੋ ਲੌਂਗ ਹੁਇ ਅਨਵਾਵਹੁ ਪਾਹੀ ॥੬॥ ਇਸ ਅੰਤਰ ਮੁਛ ਸ਼ੇਰ ਕੀ ਬਾਹਰ ਨਿਕਸੈ ਹੈ। ਤਥਹਿ ਬਿਮਾਰੀ ਜਾਇ ਹੈ ਜਥਿ ਤਿਸ ਕੋ ਖੈ ਹੈ'। ਜੋ ਹਕੀਮ ਹਿਕਮਤਿ ਮਹਤ[4] ਸੋ ਸਕਲ ਕਹੰਤੇ। ਸ਼ਾਹਜਹਾਂ ਸੁਨਿ ਕੈ ਪਠੈ ਨਿਜ ਦਾਸ ਤੁਰੰਤੇ ॥ ੭ ॥ ਜਹਾਂ ਜਹਾਂ ਇਹ ਉਪਜਤੀ ਤਹਿੰ ਲਗਿ ਨਰ ਧਾਏ। ਲੌਂਗ ਹਰੜ ਏਤੀ ਬਛੀ ਸੋ ਕਹੂੰ ਨ ਪਾਏ। ਬਹੁਤ ਫਿਲਾਇਤ ਮੈਂ ਫਿਰੇ ਪਰਬਤ ਬਨ ਹੇਰੇ। ਕਰਹਿੰ ਵਪਾਰ ਜਹਾਜ ਕੇ ਜੇ ਫਿਰਤਿ ਘਨੇਰੇ ॥ ੮ ॥ ਅਵਨੀ ਮੰਡਲ ਮਹਿੰ ਫਿਰੇ ਕਿਤ ਹਾਥ ਨ ਆਈ। ਸ਼ਾਹਜਹਾਂ ਕੋ ਹੋਤਿ ਨਿਤ ਅਤਿਸ਼ੈ ਦੁਚਿਤਾਈ।ਹੋਤਿ ਵਜ਼ੀਰ ਜੁ ਸ਼ਾਹ ਕੋ ਗੁਰ ਸਿੱਖਨ ਪਾਸੇ[5]। 'ਕਰਾਮਾਤ ਸਾਹਿਬ ਗੁਰੂ' ਸੁਨਿ ਭਯੋ ਹੁਲਾਸੇ॥੯॥[6]ਸ਼੍ਰੀ ਗੁਰ ਹਰਿਗੋਬਿੰਦ

---

[1]ਜੋ ਚਾਹੁੰਦੇ ਹਨ ਸੋ ਮਿਲਦਾ ਹੈ। [2]ਤਖਤ ਦਾ ਹਕਦਾਰ, ਯੁਵਰਾਜ। [3]ਇਲਾਜ। [4]ਬੜੇ। [5]ਬਾਦਸ਼ਾਹ ਦਾ ਜੋ ਵਜ਼ੀਰ ਸੀ (ਉਸ ਨੇ) ਗੁਰ ਸਿੱਖਾਂ ਪਾਸੋਂ। [6]ਸਿੱਖ ਕਹਿੰਦੇ ਹਨ ਵਜ਼ੀਰ ਨੂੰ:-

ਜੀ ਤਿਨ ਸੰਗ ਲਰਾਈ। ਕਰਤਿ ਰਹਨੋ ਬਹੁ ਸ਼ਾਹ ਜੋ ਕਨੋਂਹੁੰ ਨ ਬਨਿਆਈ।ਸੋ ਤਨ ਤਜਿ ਬੈਕੁੰਠ ਗੋ ਅਬਿ ਤਿਨ ਕੋ ਪੋਤਾ।ਗੁਰਤਾ ਗਾਦੀ ਪਰ ਟਿਕਨੋ ਵਡ ਅਜ਼ਮਤਿ ਪੋਤਾ[1] ॥ ੧੦ ॥ ਅਸ ਅਨਮੋਲੀ ਵਸਤੁ ਬਡ ਤਿਨ ਤੇ ਕਰ ਆਵੈ।ਮੈਵਕ ਹੁਇ ਜਾਚਨ ਕਰੈ ਕਹਿ ਬਿਨੈ ਪਠਾਵੈ?।ਇਮ ਵਜ਼ੀਰ ਨੇ ਸੁਨਨੋ ਜਬਿ ਨਿਸ਼ਚੈ ਉਰ ਕੀਨਾ। 'ਠੀਕ ਬਾਤ ਨੀਕੀ ਅਹੈ:- ਪੈ ਹੈ ਦੁਖ ਹੀਨਾ[2]'॥੧੧॥ਤਬਿ ਵਜ਼ੀਰ ਢਿਗ ਸ਼ਾਹ ਕੇ ਹ੍ਵੈ ਅਰਜ਼ ਸੁਨਾਈ। 'ਸ਼੍ਰੀ ਗੁਰ ਹਰਿਗੋਬਿੰਦ ਕੀ ਬੈਠਨੋ ਅਬਿ ਥਾਈਂ। ਪੋਤਾ ਸ਼੍ਰੀ ਹਰਿਰਾਇ ਜੀ ਬਡ ਅਜ਼ਮਤ ਵੈਤਾ। ਸ਼੍ਰੀ ਗੁਰ ਘਰ ਨਿਰਵੈਰ ਹੈ ਦੀਨਨਿ ਦੁਖ ਹੈਤਾ ॥ ੧੨ ॥ ਤਿਨ ਕੇ ਢਿਗ ਇਹੁ ਵਸਤੁ ਹੈ, ਜਾਚਹੁ ਤਿਨ ਪਾਹੀ। ਬਿਨਤੀ ਜੁਤਿ ਲਿਖਿ ਭੇਜੀਏ ਤਜਿ ਰਿਸ ਉਰ ਮਾਂਹੀ'। ਸ਼ਾਹੁਜਹਾਂ ਹਰਖਨੋ ਸੁਨਤਿ ਲਿਖਿ ਅਰਜ਼ ਪਠਾਈ। 'ਹਮ ਪਰ ਤੁਮਰੇ ਬਡੇ ਨਿਤ ਬਹੁ ਕਰਤਿ ਭਲਾਈ ॥ ੧੩ ॥ ਸ਼੍ਰੀ ਨਾਨਕ ਬਾਬਰ ਮਿਲੇ, ਬਖਸ਼ੀ ਬਡਿਆਈ। ਅੰਗਦ ਗੁਰੁ ਹੁਮਾਉ ਸੋਂ ਮੈਂ ਸੁਨੀ ਭਲਾਈ। ਅਕਬਰ ਸ਼੍ਰੀ ਗੁਰ ਅਮਰ ਸੋਂ ਮਿਲਿ ਕਾਰਜ ਸਾਰੇ। ਜਹਾਂਗੀਰ ਅਰਜਨ ਗੁਰੂ ਮਿਲਿ ਬਚਨ ਉਚਾਰੇ। ॥ ੧੪ ॥ ਸ਼੍ਰੀ ਗੁਰ ਹਰਿਗੋਬਿੰਦ ਸੋਂ ਮਮ ਬਾਦ[3] ਭਯੋ ਹੈ। ਲੋਕਨਿ ਪਰਿਕੈ ਬੀਚ ਕੋ ਬਹੁ ਬੀਚ ਕਿਯੋ ਹੈ[4]। ਤਊ ਨ ਮੈਂ ਓਰਕ ਕਰਨੋ ਬਡਿ ਬੈਰ ਪਰਨੋ ਹੈ[5]। ਅਬਿ ਮੋਹੋ ਕਾਰਜ ਇਹੀ ਬਡ ਆਨਿ ਪਰਨੋ ਹੈ॥ ੧੫ ॥ ਸੁਤ ਮੋਰੋ ਬੀਮਾਰ ਹੈ ਤੁਮ ਢਿਗ ਉਪਚਾਰੇ। ਦੁਲਭ ਵਸਤੁ ਖੰਜੀ ਘਨੀ ਨਹਿੰ ਪਾਇ ਉਦਾਰੇ'। ਇੱਤਮਾਦਿਕ ਲਿਖਿ ਕਰਿ ਪਠੀ ਭੇਜਨੋ ਉਮਰਾਉ। ਤੁਰਨ ਪੰਥ ਉਲੰਘਿ ਕੈ ਕੀਰਤਪੁਰਿ ਥਾਉਂ ॥ ੧੬ ॥ ਆਇ ਕਰਨੋ ਡੇਰਾ ਤਬਹਿ ਨਿਸ ਪੁਰੀ ਬਿਤਾਈ। ਦਿਨ ਅਗਲੇ ਲਾਗੀ ਸਭਾ ਗੁਰ ਬੀਚ ਸੁਹਾਈ। ਆਇ ਕਰੀ ਪਦ ਬੰਦਨਾ ਦੀਨਸਿ ਪਰਵਾਨਾ। ਕਰਨੋ ਸੁਨਾਵਨਿ ਸਕਲ ਪਠਿ ਗੁਰ ਕੋ ਅਗਵਾਨਾ ॥ ੧੭ ॥ 'ਹਰੜ ਏਕ ਬਡ ਤੋਲ ਕੀ ਚੌਦਹਿ ਸਿਰਸਾਹੀ[6]। ਇਕ ਮਾਸੇ ਕੋ ਲੌਂਗ ਹੁਇ ਸੋ ਸੁਨਿ ਤੁਮ

---

[1]ਕਰਾਮਾਤ ਦੇ ਜਹਾਜ਼। [2](ਹਰੜ ਆਦਿਕ) ਪਾਵਾਂਗੇ ਤਾਂ ਦੁਖ ਦੂਰ ਹੋ ਜਾਏਗਾ। [3]ਬਗਾੜਾ। [4]ਬਹੁਤ ਫਰਕ ਪਾ ਦਿਤਾ। [5](ਭਾਵੇਂ) ਬਹੁਤਾ ਵੈਰ ਪੈ ਗਿਆ ਸੀ ਤਦ ਭੀ ਮੈਂ ਵੈਰ ਦਾ ਓੜਕ ਨਹੀਂ ਸੀ ਕੀਤਾ। [6]ਸਿਰਸਾਹੀ ਦੇ ਟੰਕੇ (ਕੱਚੀ ਛਟਾਂਕ) ਦੇ ਬਰਾਬਰ ਹੁੰਦੀ ਹੈ।

ਪਾਹੀ। ਇਕ ਗਜ ਮੋਤੀ[1] ਭੇਜੀਏ ਤਿਹ ਦੇਖਨਿ ਚਾਹੁ'। ਅਪਰ ਭਨੀ ਬਿਨਤੀ ਬਹੁਤ ਸੁਨਿ ਗੁਰ ਸ਼ੁਭਿ ਮਾਂਹੁ॥ ੧੮॥ ਸੁਨਿ ਕੈ ਸ਼੍ਰੀ ਹਰਿਰਾਇ ਤਬਿ ਥੋਰੇ ਮੁਸਕਾਏ।ਚਮਕਤਿ ਹੈਂ ਮੁੰਦਰ ਦਸਨ ਕੋਤਿਕ ਦਰਸਾਏ[2]। ਬੋਲੇ ਸਭਿਨਿ ਸੁਨਾਇਕੈ 'ਤੁਰਕੇ ਸ਼ੁਰ ਭਾਰੇ। ਇਮ ਜੇ ਪ੍ਰੀਤਿ ਪ੍ਰਤੀਤਿ ਹੈ ਤਿਸ ਰਿਦੈ ਮਝਾਰੇ॥ ੧੯॥ ਉਚਿਤ ਦੇਨਿ ਵਸਤੂ ਦੁਲਭ ਪੁਨ ਸੁਤ ਬੀਮਾਰੀ। ਹੁਇ ਲਚਾਰ ਜਾਚਨ ਕਰੀ ਸ਼ਰਧਾ ਉਰ ਧਾਰੀ। ਦਾਰਸ਼ਕੋਹ ਸੁ ਭਲੋ ਹੈ ਪਰਮੇਸ਼ੁਰ ਪਸਾਰੇ। ਸੰਤ ਸੰਗ ਅਭਿਲਾਖਤੋ ਪਰਹਰਹਿ ਬਿਕਾਰੈ'॥ ੨੦॥ ਏਤੇ ਕਾਰਣ ਜਾਨਿਕੈ ਤੀਨੋ ਮੰਗਵਾਏ। ਕੋਸ਼ਪ ਕੋ ਆਗਯਾ ਕਰੀ 'ਆਨਹੁ ਇਸ ਥਾਏਂ। ਸਗਰੀ ਸਭਾ ਦਿਖਾਈਏ ਤੋਲਹੁ ਪੁਨ ਦੀਜੈ। ਸ਼ਾਹਜਹਾਂ ਪਤਿਸ਼ਾਹ ਕੇ ਕਾਰਜ ਇਹੁ ਕੀਜੈ'॥ ੨੧॥ ਜਾਇ ਨਿਕਾਸੀ ਕੋਸ਼ਪਤਿ ਆਨੀ ਗੁਰ ਪਾਹੀ। ਪੂਰਬ ਤੋਲੀ ਹਰੜ ਤਬਿ ਚੌਦਹ ਸਿਰਸਾਹੀ। ਪੂਰਨ ਮਾਸੇ ਕੇ ਭਯੋ ਸੋ ਲੌਂਗ ਬਿਸਾਲਾ। ਮਨਹੁ ਪ੍ਰਥਮ ਹੀ ਤੋਲਿ ਕੈ ਲਾਗੀ ਤਰੁਛਾਲਾ[3]॥ ੨੨॥ ਗਜ ਮੋਤੀ ਦਿਪਤਹਿ ਥਡੈ ਨਹਿੰ ਆਨ ਸਮਾਨ॥ਬੂਝਨ ਹਿਤ ਸਭਿ ਸਭਾ ਨੇ ਇਮ ਬਾਕ ਬਖਾਨ॥'ਸ਼੍ਰੀ ਗੁਰੂ ਜੀ ! ਗੁਨ ਇਨਹੁ ਕੇ ਕਹਿ ਬਾਕ ਸੁਨਾਵਹੁ। ਵਸਤੂ ਅਮੋਲਕ ਅਦਭੁਤੈ ਸਭਿ ਬੀਚ ਬਤਾਵੈਂ'॥ ੨੩॥ ਸ਼੍ਰੀ ਸਤਿਗੁਰ ਗੁਨ ਤਿਨਹੁ ਕੇ ਬਿਚ ਸਭਾ ਬਖਾਨੇ। 'ਉਦਰ ਰੋਗ ਜੋਤਿਕ ਅਹੈਂ ਨਰ ਕੀ ਛੁਧ ਹਾਨੇ। ਪਲਹਿੰ ਨਹੀ ਨਿਸ਼ਠੁਰ ਵਸਤੂ ਦੁਖਦੇਤਿ ਘਨੇਰਾ।ਦਿਵਸ ਮਾਸਕੈ ਬਰਸ ਕੋ ਰੁਜਾਟਿਕਜੋ ਬਡੇਰਾ॥੨੪॥ਸੋ ਰੋਗੀ ਲੈ ਹਾਥ ਮਹੁ ਲਾਗਹਿੰ ਅਤਿਸਾਰਾ[4]। ਸਰਬ ਉਦਰ ਤੇ ਝਰ ਪਰਹਿ ਕੁਛ ਹੋਇ ਨ ਬਾਰਾ[5]।ਜਬ ਲਗਿ ਅੰਤਰ ਕਸਰ ਹੈ ਤਬ ਲਗਿ ਕਰ ਧਾਰੈ। ਹੁਇ ਅਰੋਗ ਜਾਗਹਿ ਛੁਧਾ ਸੰਕਟ ਨਿਰਵਾਰੈ॥ ੨੫॥ ਤਜਹਿ ਹਾਥਤੇ,ਤਿਹ ਸਮੈ ਅਤਿਸਾਰ ਮਿਟੈਤੇ।ਜਬਹਿ ਧਨੰਤਰਨਿਕਸਿਓ ਜਲ ਨਿਧੀ ਮਥੈਤੇ[6]। ਇਸੀ ਜਾਤਿ ਕੀ ਹਰੜ ਕਰ ਆਨੀ ਨਿਜ ਸਾਥਾ। ਅਪਰ ਜਲਉਕਾ ਰੁਧਰਪਾ[7] ਗਹਿ ਦੂਸਰ ਹਾਥਾ॥ ੨੬॥ ਜਗ ਮਹਿੰ ਰੋਗ ਅਨੇਕ ਜੇ ਹੈਂ ਮੂਲ ਸਿ ਜੋਈ। ਉਦਰ ਰੁਧਰ ਤੇ ਉਪਜਤੇ ਤਿਨ ਕੇ

---

[1]ਫਰਾ ਮੋਤੀ। ਹਾਥੀ ਦਾ ਮੋਤੀ। [ਸੰ:, ਗਜਮੁਕ੍ਤਾ=ਇਕ ਮੋਤੀ ਜੋ ਹਾਥੀ ਦੇ ਸਿਰੋਂ ਨਿਕਲਦਾ ਮੰਨਦੇ ਆਏ ਹਨ]। [2]ਕਈ ਕੁ (ਦੰਦ) ਦਿਸਦੇ ਹਨ। [3]ਇੱਛ ਦੀਆਂ ਟਾਹਣੀਆਂ ਨੂੰ ਲਗੇ ਸਨ (ਹਰੜ ਤੇ ਲੌਂਗ)। [4]ਦਸਤ। [5]ਕੁਛ ਵੇਰ ਨਾ ਲਗੇ। [6]ਸਮੁੰਦ੍ਰ ਰਿੜਕਦਿਆਂ। [7]ਜੋਕ ਲਹੂ ਪੀਣੀ।

ਹਿਤ ਸੋਈ।ਰੁਜ ਕੀ ਜਰ ਦੈ ਹਰਨ ਕੋ ਦੋਨਹੁੰ ਉਪਚਾਰ।ਲਜਾਇ ਜਗਤ ਮਹਿੰ ਬਿਦਤ ਕਿਧ ਬੁਧਿ ਬੈਦ ਉਦਾਰ॥੨੭॥ਬਾਇ ਸੀਤ ਕੇ ਮਿਲਤਿ ਹੀ ਹੋਵਤਿ ਸੰਪਾਤ[1]। ਇਸ ਤੇ ਆਦਿਕ ਰੁਜ ਅਪਰ ਉਪਜਹਿੰ ਉਤਪਾਤ। ਗਹੇ ਲੌਂਗ ਇਸ ਕਰ ਜਬੈ[2] ਸਭਿ ਹੂੰ ਮਿਟਿ ਜਾਵੈਂ। ਸੀਤਬਾਇ ਕੇ ਦੁਖ ਕਿਤੇ ਸਗਰੇ ਬਿਨਸਾਵੈਂ* ॥੨੮॥ਤੀਸਰ ਗਜਮੁਕਤਾ ਮਹਾਂ ਇਸ ਕੇ ਸਮ ਆਨਾ। ਨਹੀਂ ਕਹੀਂ ਇਸ ਦੇਸ਼ ਮਹਿੰ ਦੁਤਿ ਦਮਕ ਮਹਾਨਾ। ਰੁਚਿਰ ਗੁਲਾਈ ਇਸ ਬਨੀ ਲੋਲਕ[3] ਮਹਿੰ ਪਾਵੈਂ। ਸ਼ੋਭਾ ਭੂਖਨ ਕੀ ਕਰਹਿ ਤਨ ਬਿਖੈ ਸੁਹਾਵੈ ॥ ੨੯ ॥ ਤੀਨਹੁੰ ਦੁਰਲਭ ਵਸਤੁ ਹੈਂ ਨਹਿੰ ਪ੍ਰਾਪਤਿ ਸ਼ਾਹੁ। ਅਪਰ ਕਹਾਂ ਤੇ ਲੇਇ ਇਨ ਖੋਜਹੁ ਕਿਤ ਜਾਹੁ। ਸ਼੍ਰੀ ਨਾਨਕ ਕੇ ਘਰ ਮਹਾਂ, ਜਹਿੰ ਕਮੀ ਨ ਕਾਹੂ। ਕਰਹਿ ਜੁ ਪ੍ਰੀਤਿ ਪ੍ਰਤੀਤ ਧਰ ਇੱਛਤ ਲੇ ਪਾਹੂ' ॥੩੦॥ਇਮ ਕਹਿ ਗੁਨ, ਉਮਰਾਵ ਕੋ ਤਤਛਿਨ ਤੂੰ ਦੀਨੀ।ਮਹਿਮਾ ਸਤਿਗੁਰ ਕੀ ਸਭਿਨਿ ਪੀਨੀ[4] ਅਤਿ ਚੀਨੀ। ਹ੍ਵੈ ਪ੍ਰਸੰਨ ਗਮਨਜੋ ਭਯਹਿ ਦਿੱਲੀ ਮਹਿੰ ਆਯੋ।ਸ਼ਾਹਜਹਾਂ ਕੋ ਤਬਿ ਦਈ ਦੇਖਤਿ ਹਰਖਾਯੋ ॥ ੩੧ ॥ ਦੁਰਲਭ ਪਾਇ ਪਦਾਰਥਨਿ ਵਿਗ ਦਾਰਸ਼ਕੋਹਾ। ਜਾਨਜੋ–ਅਬਿ ਇਹ ਜੀਵਿ ਹੈ ਰੁਜ ਨਾਸ਼ਨ ਹੋਹਾ–।ਇਕ ਤੌ ਪੁੱਤ੍ਰ ਸਨੇਹ ਤੇ ਪੁਨ ਦੁਰਲਭ ਪਾਏ। ਸ਼ਾਹਜਹਾਂ ਕੇ ਮੋਦ ਬਡਿ ਕਛੁ ਕਹਜੋ ਨ ਜਾਏ ॥ ੩੨ ॥ ਮਨ ਮਹਿੰ ਲਗਜੋ ਬਿਚਾਰਨੇ ਕਹਿ ਸਭਿਨਿ ਸੁਨਾਵੈ। 'ਮੁਝਕੋ ਬਡ ਅਫਸੋਸ ਹੈ ਕੁਛ ਕਹਜੋ ਨ ਜਾਵੈ। ਅਵਨੀ ਮੰਡਲ ਕੋ ਪਤੀ ਮਮ ਆਗਜਾ ਸਾਰੇ। ਕਿਤ ਤੇ ਨਹਿੰ ਪ੍ਰਾਪਤਿ ਭਈ ਖੋਜਤਿ ਨਰ ਹਾਰੇ ॥ ੩੩ ॥ ਕਾਦਰ ਬੈਪਰਵਾਹ ਬਡ ਹਿੰਦੂ ਘਰਿ ਸੋਈ।ਜਾਚੇ ਮੁਝ ਪ੍ਰਾਪਤਿ ਭਈ,ਨਤੁ ਪਾਇ ਨ ਕੋਈ'। ਇਮ ਕਹਿ ਹਿਰਸ ਬਿਸਾਲਕਰਿ[5] ਲੇ ਦੀਰਘਸ੍ਵਾਸ।ਤੁਸ਼ਨਿ ਕਰੇ ਬਿਸੂਰਤੋ ਜਨੁ ਚਿੰਤਾ ਗ੍ਰਾਸ॥੩੪॥ਗਜਾਨੀ ਦਾਰਸ਼ਕੋਹ ਨੇ ਲਖ ਹਿਰਸ ਮਹਾਨਾ। ਕਹਜੋ ਪਿਦਰ ਸੋਂ 'ਦੂਰ ਕਰਿ ਅਫਸੋਸ ਜੁ ਠਾਨਾ। ਰਬ ਕੀ ਜ਼ਾਤਿ ਫਕੀਰ ਸੋ ਬੇਖਾਹਸ਼ ਭਾਰੀ।ਕਰਾਮਾਤ ਜ਼ਾਹਰ ਜਿਨਹੁ ਜਗ ਬਿਦਤੀ ਸਾਰੀ॥੩੫॥ਸ਼੍ਰੀ ਗੁਰ ਨਾਨਕਸ਼ਾਹ ਕੇ ਘਰ ਮਹਦ ਮਹਾਨਾ। ਲਾਖਹੁੰ ਅਛਮਤਿ ਜੁਤਿ ਕਰੇ ਦੇ

[1]ਸੰਨਿਪਾਤ=ਕਫ, ਵਾਤ, ਪਿਤ ਦਾ ਇਕੱਠਾ ਵਿਗਾੜ 'ਤ੍ਰੈ ਨਿਪਾਤ' ਹੈ। ਸਰਸ਼ਾਮ। [2]ਇਸ ਲੌਂਗ ਨੂੰ ਹਥ ਵਿਚ ਜਦੋਂ ਫੜੇ। [3]ਨੱਥ, ਝੁਲਾਕ, ਵਾਲੀ ਆਦਿ ਲਟਕਣ ਵਾਲਾ ਗਹਿਣਾ [ਸੰਸ:, ਲੋਲ=ਹਿਲਣਾ। ਫਾ:, ਲੋਲੂ=ਮੋਤੀ]। [4]ਭਾਵੀ। [5]ਬਹੁਤ ਲਾਲਚ ਕਰ।

*ਇਹ ਵੈਦ ਲੋਕਾਂ ਦੇ ਵਾਕ ਹਨ ਜੋ ਲੋਕਾਂ ਵਿਚ ਆਮ ਪ੍ਰਸਿੱਧ ਹਨ, ਇਨ੍ਹਾਂ ਨੂੰ ਕਵਜਕਤੀ ਸਮਝਣਾ ਚਾਹੀਏ ਸ਼੍ਰੀ ਮੁਖਵਾਕ ਨਹੀਂ ਸਮਝਣਾ ਚਾਹੀਏ।

ਗਯਾਨ ਨਿਧਾਨ॥ ਕਾਮਲ ਆਪ ਦਾਇ ਕੈ[1] ਨਹਿ ਸੰਸਾ ਕੀਜੈ। ਕਰਨ ਜੋਗ ਦੈ ਬੰਦਗੀ ਹਿਰਸੀ ਨ ਬਨੀਜੈ॥੩੬॥ਤੁਮ ਭੀ ਸਭਿ ਬਿਧਿ ਤੇ ਤਿਨਹੁ ਜਾਨਤਿ ਬਡਿਆਈ।ਹਮਰੇ ਬਡਿਅਨਿ ਸੰਗ ਮਿਲਿ ਬਹੁ ਕਰੀ ਭਲਾਈ'। ਸੁਨਿ ਕੈ ਸੁਤ ਤੇ ਸ਼ਾਹੁ ਨੇ ਪੁਨ ਬਾਕ ਬਖਾਨਾ। 'ਜਿਨ ਕੋ ਹਿਰਸ ਨ ਹੀਯਰੇ ਸੋ ਅਹੈਂ ਮਹਾਨਾ ॥ ੩੭ ॥ ਜਿਨ ਪਰ ਫਜ਼ਲ[2] ਅਲਾਹ ਕੋ ਦੇ ਸਿਦਕ ਸਬੂਰੀ। ਹਿਰਸ ਬਖੀਲੀ ਤਿਸ ਰਿਦੈ ਕਰਿ ਦੈ ਸਭਿ ਦੂਰੀ। ਦੁਨੀਆਂ ਹਿਰਸ ਹਵਾਇ[3] ਹੈ ਨਹਿ ਮਿਟਹਿ ਕਦਾਈਂ। ਪ੍ਰੀਤਿ ਪ੍ਰਤੀਤ ਖੁਦਾਇ ਕੀ ਸੋ ਪਾਕ[4] ਸਦਾਈ ॥੩੮॥ ਜਾਨੋਂ ਨੀਕੀ ਰੀਤਿ ਸੋਂ[5] ਗੁਰ ਕੀ ਬਡਿਆਈ। ਤਊ ਹਿਰਸ ਹੰਕਾਰ ਤੇ ਹੁਇ ਹੈ ਦੁਖਦਾਈ। ਅਬਿ ਨ ਕਰੌਂ ਕਬਿ ਮੈਂ ਰਿਦੈ, ਉਤਰੌਂ ਨਹਿ ਪੁਰਾ।ਮੈਂ ਮਾਨੁਖ ਅੱਗਯਾਨ ਜੁਤਿ ਸੋ ਅਲਹ ਜ਼ਹੂਰਾ[6]' ॥ ੩੯ ॥ ਅਦਲਮਤੀ[7] ਉਰ ਧਾਰਿ ਕੈ ਤਬਿ ਹਿਰਸ ਮਿਟਾਈ। ਲੈ ਸ਼੍ਰੀ ਨਾਨਕ ਨਾਮ ਕੋ ਨਿਜ ਗ਼ੀਵ ਨਿਵਾਈ। ਤਬਿ ਹਕੀਮ ਹਿਕਮਤਿ ਮਹਦ ਨਿਜ ਨਿਕਟਿ ਹਕਾਰੇ।ਲੌਂਗ ਹਰੜ ਦੀਨਸਿ ਦੋਊ ਅਚਰਜ ਪਿਖਿ ਧਾਰੇ ॥ ੪੦ ॥ ਬਹੁ ਤਰੀਫ ਸਭਿ ਨੇ ਕਰੀ 'ਦੁਰਲਭ ਬਹੁ ਪਾਈ'। ਹਿਕਮਤਿ[8]ਦਾਰਸ਼ਕੋਹਕੀ ਤਬਿਹੂੰ ਕਰਿਵਾਈ।ਭਯੋ ਅਰੁਜ[9] ਤਤਕਾਲਹੀ ਕਰਿ ਖੁਸ਼ੀ ਬਿਸਾਲਾ। ਮੰਗਲ ਨਾਨਾ ਬਿਧਿਨ ਕੇ ਉਪਜੇ ਦਰਹਾਲਾ[10]॥ ੪੧ ॥ ਚੌਪਈ ॥ 'ਸਤਿਗੁਰ ਕੇ ਘਰ ਕੋ ਧਨ ਧੰਨ'। ਸ਼ਾਹੁ ਆਦਿ ਸਭਿ ਕਹੈਂ ਪ੍ਰਸੰਨ। ਰਾਜ ਜੋਗ ਜੋ ਕਰਤਿ ਹਮੇਸ਼ਾ। ਸਗਰੇ ਜਗ ਮਹਿ ਵਿਦਤ ਵਿਸ਼ੇਸ਼ਾ ॥ ੪੨ ॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰਾਸੌ 'ਹਰੜ ਲੌਂਗ ਸ਼ਾਹ ਕੋ ਦੀਨ' ਪ੍ਰਸੰਗ ਕਥਨੰ ਨਾਮ ਦੁਤੀਓ ਅੰਸੁ ॥ ੨ ॥ ੩. [ਇੱਥਾਂ ਪ੍ਰੇਮਣ ਦਾ ਪ੍ਰਸ਼ਾਦਿ ਛਕਿਆ]।

ਸ੍ਰੈਯਾ ਛੰਦ ॥ ਇਮ ਸ਼੍ਰੀ ਸਤਿਗੁਰ ਮਹਿਦ ਪ੍ਰਤਾਪੈਂ ਜਗਤ ਬਿਖੈ ਹੋਵਤਿ ਬਿਸਤਾਰ। ਆਵਹਿ ਦੇਸ਼ ਬਿਦੇਸ਼ਨਿ ਸੰਗਤਿ ਦਰਸ਼ਨ ਕਰਿ ਅਰਪਹਿ ਉਪਹਾਰ। ਮਨ ਬਾਂਛਤਿ ਸਿਖ ਪਾਵਤਿ ਹੈਂ ਫਲ ਖਰੇ ਅੱਗੁ ਅਰਦਾਸ ਉਚਾਰਿ। ਕੀਰਤਪੁਰਿ ਮਹਿਂ ਭੀਰ ਹੋਤਿ ਨਿਤ ਅਰਜ਼ ਗੁਜ਼ਾਰਹਿਂ ਮਿਲੇ ਹਜ਼ਾਰ ॥ ੧ ॥ ਇਕ ਬਿਰਧਾ ਸ਼ਰਧਾ ਸਤਿਗੁਰ ਕੀ ਪ੍ਰੇਮਾ ਭਗਤਿ ਰਿਦੈ

---

[1](ਗੁਰੂ ਜੀ) ਆਪ ਕਾਮਲ ਹਨ ਅਥਵਾ ਖੁਦਾ ਹੀ ਹਨ। [2]ਮਿਹਰ। [3]ਲਾਲਚ ਤੇ ਕਾਮਨਾ। [4]ਪਵਿਤ੍ਰ। [5]ਦੇਂਗੀ ਤਰ੍ਹਾਂ ਨਾਲ। [6]ਪਰਮੇਸ਼ੁਰ ਦਾ ਸਰੂਪ। [7]ਨਜਾਇ ਵਾਲੀ ਬੁੱਧੀ। [8]ਇਲਾਜ। [9]?ਦਰੁਸਤ। [10]ਫੇਰੀ।

ਲਿਵਲਾਇਧਰਹਿ ਧਯਾਨ ਨਿਸ ਦਿਨ ਗੁਰਮੂਰਤਿ ਚਿਤ ਮਹਿੰ ਚਿਤਵਤਿ ਬਲ ਬਲਿ ਜਾਇਘਰ ਤੇ ਨਿਰਧਨ ਅਸਨ ਨ ਪਾਵਹਿ ਚਹਹਿ:–ਕਰਵਿ ਗੁਰ ਸੇਵ ਬਨਾਇ। ਮਮ ਕਰ ਤੇ ਕਿਸ ਬਿਧਿ ਬਨਿ ਆਵਹਿ ਤਬਹਿ ਸਫਲਤਾ ਮੈਂ ਨਿਜ ਪਾਇ–॥ ੨ ॥ ਇਕ ਦਿਨ ਧਰਮ ਕਿਰਤਿ ਕੁਛ ਕਰਿ ਕੈ ਟਕਾ ਏਕ ਮਿਹਨਤਿ ਕੋ ਲੀਨਿ।ਅਸਨ ਸਮਿੱਗ੍ਰੀ ਕਰੀ ਖਰੀਦਨ ਨਿਜ ਗ੍ਰਿਹ ਆਇ ਲੀਪਬੋ ਕੀਨਿ। ਅਪਨੇ ਬਸਤ੍ਰ ਪਖਾਰਨਿ ਕਰਿ ਕੈ ਜਲ ਮੱਜਨ ਤੇ ਹ੍ਵੈ ਮਲ ਹੀਨ।ਸਭਿ ਬਿਧਿ ਸੁਚਿ ਤੇ ਇਕਠੀ ਕਰਿਕੈ ਰਿਦੇ ਪ੍ਰੇਮ ਪਰਵਾਹ ਪ੍ਰਬੀਨ ॥ ੩ ॥ ਦੋਇ ਰੋਟਿਕਾ ਕਰੀ ਪਕਾਵਨ ਘ੍ਰਿਤ ਅਰੁ ਸਿਤਾ ਉਪਰੈ ਪਾਇ। ਨੀਕੀ ਬਿਧਿ ਸੋਂ ਕਰਿ ਤਿਆਰ ਤਿਹ ਥਾਸਨ ਮਹਿੰ ਧਰਿ ਕਰਿ ਹਿਤ ਲਾਇ। ਛਾਦਿ ਰੁਮਾਲ ਸਾਥ ਕਰ ਧਰਿ ਕੈ ਨਿਕਸੀ ਘਰ ਤੇ ਵਹਿਰ ਸਿਧਾਇ।–ਕਿਮ ਪਹੁੰਚੌਂ ਮੈਂ ਨਿਕਟਿ ਗੁਰੂ ਕੇ–ਮਨ ਮਹਿੰ ਗਿਨਤੀ ਕੋ ਉਪਜਾਇ ॥ ੪ ॥–ਕਿਮਿ ਮੇਰੇ ਕਰ ਤੇ ਲੈ ਅਚਵਹਿੰ ਲੋਕ ਹਜ਼ਾਰਨਕੀ ਜਹਿੰ ਭੀਰ।ਚਿਰੈਕਾਲ ਕੀ ਮੋਰੀ ਚਿਤਵਨ ਸੋਊ ਸਤਿਗੁਰ ਕੇ ਹੁਇ ਤੀਰ। ਅੰਤਰਜਾਮੀ ਪੁਰਹਿ ਕਾਮਨਾ ਜਥਾ ਭੀਲਨੀ ਕੀ ਰਘੁਬੀਰ। ਪ੍ਰੇਮ ਪਰਖਨਾ[1] ਹੈ ਗੁਰ ਹਰਿ ਕੋ, ਤੰਦੁਲ ਲਏ ਸੁਦਾਮੇ ਚੀਰ[2]–॥੫॥ ਇਮ ਗਿਨਤੀ ਬਿਨਤੀ ਕੀ ਠਾਨਤਿ ਸਤਿਗੁਰ ਨੇ ਜਾਨੀ ਸਭਿ ਬਾਤ। ਭਏ ਅਰੂਢਿ ਅਖੇਰ ਕਰਨੋ ਮਿਸਿ, ਤੁਰਨ ਤੇ ਤਿਸ ਮਾਰਗ ਜਾਤਿ। ਚਢੇ ਸੰਗ ਅਸਵਾਰ ਸੈਂਕਰੇ ਆਯੁਧ ਗਹੇ ਆਇ ਪਸ਼ਚਾਤ। ਚੰਚਲ ਕਰਤਿ ਤੁਰੰਗ ਕੁਦਾਵਤਿ ਅਤਿ ਸ਼ੋਭਾ ਧਾਰਤਿ ਅਵਿਦਾਤ ॥ ੬ ॥ ਤਯਾਗ ਸੁ ਪੰਥ ਖਰੀ ਹੁਇ ਇਕ ਥਲ, ਮਨ ਤੇ ਚਰਨ ਬੰਦਨਾ ਕੀਨਿ।–ਜਾਤਿ ਵਹਿਰ ਕਿਮਿ ਅਚਵਹਿੰ ਮੁਝ ਤੇ ਭਈ ਬਿਫਲ ਸੇਵਾ–ਉਰ ਚੀਨ। ਹੁਇ ਬਲਿਹਾਰ ਸਰੂਪ ਬਿਲੋਕਤਿ ਸੈਮਤ ਬੀਸਕ ਬੈਸ ਨਵੀਨ[3]। ਬਿਰਧਾ ਸਿਖਨੀ ਸ਼ਰਧਾ ਅਧਿਕਤਿ ਖਰੀ ਭਾਉ ਤੇ ਭੋਜਨ ਲੀਨਿ ॥੭॥ ਗਨ ਅਸਵਾਰ ਭਜਾਵਤਿ ਆਵਤਿ ਮਗ ਕੀ ਧੂਰਿ ਉਠੀ ਤਿਸ ਬਾਰਿ। ਕਹਿ ਸਤਿਗੁਰ ਨੇ ਸਗਲ ਟਿਕਾਏ 'ਰਹਹੁ ਅਟਕ ਨਹਿੰ ਆਉ ਅਗਾਰਿ'। ਫੇਰਿ ਤੁਰੰਗ, ਨਿਕਟਿ ਤਿਸ ਗਮਨੇ ਅੰਤਰਜਾਮੀ ਕਰਨੋ ਉਚਾਰ। 'ਹਮ ਕੋ ਛੁਧਾ ਭਈ ਦਿਹੁ ਮਾਈ ! ਤਯਾਰ ਅਹਾਰ ਜੁ ਤੈਂ ਕਰ ਧਾਰਿ ॥ ੮ ॥ ਪੁਨ ਅਖੇਰ ਕੋ ਬਾਹਰ

[1]ਪਛਾਣ। [2]ਸੁਦਾਮੇ ਦੇ ਪੋਲਿਓਂ। [3]ਬੀਸ ਕੁ ਬਰਸਾਂ ਦੀ ਬੜ੍ਹਦੀ ਉਮਰਾ।

ਗਮਨੈਂ ਤਹਾਂ ਛੁਧਤਿ ਹੁਇ ਲਗਹਿ ਬਿਲੰਬ'। ਸੁਨਿ ਕੈ ਹਰਖੀ ਸੁਧਾ ਸੁ ਬਰਖੀ, ਪਰਖੀ ਪ੍ਰੀਤਿ, ਨਹੀਂ ਲੇ ਅੰਬ[1]। ਹਾਥ ਪਖਾਰਨਿ ਬਿਨ ਲਿਯ ਭੋਜਨ, ਅਚਵਤਿ ਸਤਿਗਰ ਸਿੱਖਨ ਅਲੰਬ[2]। 'ਬਡੋ ਸ੍ਵਾਦ ਇਸ ਮਹਿੰ' ਕਹਿ ਖਾਵਤਿ ਕਰਹਿ ਬਿਲੋਕਨ ਸੈਨ ਕਦੰਬ[3] ॥ ੯॥ ਬਿਰਧਾ, ਅਚਵਤਿ ਗੁਰ ਕੋ ਪਿਖਿ ਕਰਿ, ਬਿਨਤੀ ਕਰਤਿ ਅਨੇਕ ਪ੍ਰਕਾਰ। 'ਮੈਂ ਅਨਾਥ ਦਾਸੀ ਪ੍ਰਭੁ ਤੇਰੀ ਮਮ ਸ਼ਰਧਾ ਰਾਖੀ ਇਸ ਬਾਰ। ਕਰਮਾ ਬਾਈ[4] ਕਰੀ ਖੀਚਰੀ ਜਿਮ ਅਚਵੀ ਤੁਮ ਰੂਪ ਮੁਰਾਰਿ। ਕਰਤਿ ਰਹੀ ਮੈਂ ਜਤਨ ਦੋਇ ਦਿਨ ਤੁਮ ਹਿਤ ਆਨਨੋ ਤਯਾਰ ਅਹਾਰ ॥ ੧੦ ॥ ਪੂਰਨ ਪ੍ਰੇਮ ਕਰਨੋ ਕਰਿ ਕਰੁਨਾ ਦੀਨ ਬੰਧੁ ਯਾਂਤੇ ਤੁਮ ਨਾਇ। ਨਹਿੰ ਅਭਿਮਾਨੀ ਕੋ ਤੁਮ ਗਮਨਹੁ, ਗਏ ਬਿਦਰ ਘਰ ਭੋਜਨ ਖਾਇ।ਨਿਜ ਦਾਸਨ ਕੀ ਪੁਰਹੁ ਭਾਵਨਾ ਯਾਂਤੇ ਵਤਸਲ ਭਗਤ ਕਹਾਇ[5]। ਦੀਨ ਦਯਾਲ ਕੀ ਬਾਨ ਤੁਮਾਰੀ ਹੈ ਨਿਸ਼ਚੈ ਮੋਰੋ ਇਸਿ ਭਾਇ' ॥ ੧੧ ॥ ਘ੍ਰਿੱਤ ਸਿਤਾ ਜੁਤਿ ਦੋਨਿ ਰੋਟਿਕਾ ਮਹਾਂ ਛੁਧਤਿ ਜਿਮ ਕੀਨਸਿ ਖਾਨ। ਤ੍ਰਿਪਤ ਹੋਇ ਇਮ,ਦੇ ਕਰਿ ਬਰ ਕੋ ਸਤਿਗੁਰ ਆਗੈ ਕੀਨਿ ਪਯਾਨ। ਸਿਖ ਸੇਵਕ ਸਭਿ ਸੂਰ ਸੰਗ ਕੇ ਦੇਖਿ ਦੇਖਿ ਭੇ ਬਿਸਮ ਮਹਾਨ ॥ ੧੨ ॥ ਸ਼ੰਕਮਾਨ ਮਨ ਹ੍ਵੈ ਕਰਿ ਸਗਰੇ ਮਿਲਿ ਕਰ ਜੋਰਿ ਕਰੀ ਅਰਦਾਸ। 'ਸ਼੍ਰੀ ਸਤਿਗੁਰ ਇਸ ਬਿਰਧਾ ਢਿਗ ਤੇ ਲੈ ਅਹਾਰ ਕੀਨੇ ਮੁਖ ਗ੍ਰਾਸ। ਜਲ ਸੋਂ ਹਾਥ ਨ ਕਰੋ ਪਖਾਰਨਿ ਕਰੀ ਨ ਚੁਰੀ ਨੀਰ ਨਹਿੰ ਪਾਸ। ਚਵੈ ਤੁਰੰਗ ਪਰ ਕੀਨਸਿ ਅਚਵਨ ਇਹੁ ਕਯਾ ਕਾਰਨ ਕਰਹੁ ਪ੍ਰਕਾਸ਼॥ ੧੩ ॥ ਨਵਤਨ[6]ਜੁਗਤਿ ਆਪਨੈ ਕੀਨਸਿ ਨਹਿੰ ਪੁਰਬ ਹੋਈ ।ਇਹ ਰੀਤਿ। ਸੁਚਿ ਸੋਂ ਕਰਤਿ ਅਹਾਰ ਆਪ ਤੁਮ ਅੰਤਰ ਚੌਂਕੋ ਪਰਮ ਪੁਨੀਤਿ। ਸਭਿ ਕੋ ਮਨ ਸ਼ੰਕਤਿ,ਹੈ ਪ੍ਰਭੁ ਜੀ!ਕਰਹਿੰ ਬਿਚਾਰਨਿ ਬਿਸਮਤਿ ਚੀਤਿ'। ਸੁਨਿ ਸਭਿ ਤੇ ਸਤਿਗੁਰ ਮੁਸਕਾਨੇ ਨਹੀਂ ਬਖਾਨੇ ਬਚਨ ਬਿਨੀਤਿ[7]॥੧੪॥ ਕਛੁ ਨ ਉੱਤਰ ਕਿਸ ਕੋ ਦੀਨਸਿ ਗਏ ਖੇਲਿਬੇ ਵਹਿਰ ਸ਼ਿਕਾਰ। ਪਕਰਨੋ ਮਿਰਗ ਹਰਾਇ ਦੂਰ ਲਗਿ

---

[1]ਪਾਣੀ। [2]ਸਿੱਖਾਂ ਦੇ ਆਧਰਾ ਗੁਰੂ ਜੀ। [3]ਸਾਰੀ। [4]ਇਕ ਭਗਤਣੀ ਦਾ ਨਾਮ ਹੈ ਜੋ ਦੇਗ ਖਿਚੜੀ ਦਿੰਦੀ ਕੇ ਦੁਲਾਇਆ ਕਰਦੀ ਸੀ, ਜਿਸ ਦਾ ਪ੍ਰਸੰਗ ਭਗਤਮਾਲ ਵਿਚ ਹੈ। [5]ਭਗਤ ਵੱਛਲ ਕਹਾਉਂਦੇ ਹੋ। [6]ਨਵੀਂ। [7]ਬੇਨਤੀ ਸੁਣਕੇ (ਕੋਈ) ਬਚਨ ਨਾਂ ਕਰੇ, ਭਾਵ ਚੁੱਪ ਰਹੇ।

ਦਾਸਨ ਦਯੋ ਰਜੁ ਗਰ ਡਾਰਿਪਨ ਹਟਿ ਕਰਿ ਨਿਜ ਗ੍ਰਿਹ ਕੌ ਆਏ ਸੈਨ ਸਮੂਹ ਤੁਰੰਗ ਅਸਵਾਰ। ਮੰਗਲ ਭਏ ਅਨੰਦ ਬਿਲੰਦੈ ਬੈਠੇ ਸਤਿਗੁਰ ਸਭਾ ਮਝਾਰ ॥ ੧੫ ॥ ਭਈ ਜਾਮਨੀ ਨਿਜ ਨਿਜ ਡੇਰਨਿ ਸਿਖ ਸੇਵਕ ਸਭਿ ਕੀਨਿ ਬਿਚਾਰ।–ਸਮੈਂ ਸ਼ਿਕਾਰ ਚਢਨਿ ਕੇ ਸਤਿਗਰ ਹੋਇ ਛੁਧਤਿ ਕੌ ਚਹਤਿ ਅਹਾਰ। ਪ੍ਰਥ ਸੰਜਮ ਬਿਨ ਅਚਵਨ ਕੀਨਸਿ ਲੇ ਬਿਰਧਾ ਤੇ ਨਿਜ ਕਰ ਧਾਰਿ–।ਇਮ ਚਿਤਵਨ ਕਰਿ ਅਗਲੋ ਦਿਨ ਮਹਿੰ ਸਿੱਖਨਨਿ ਕਰਨੋ ਅਸਨ ਕੋ ਤਜਾਰ ॥ ੧੬ ॥ ਚਢੇ ਅਖੇਰ ਪੰਥ ਮੈਂ ਗਮਨੇ ਭਇ ਸੇਵਕ ਹ੍ਵੈ ਕਰਿ ਅਗਵਾਇ। ਕਰ ਧਰਿ ਅਸਨ ਬਿਨੈ ਬਹੁ ਠਾਨੀ, 'ਪ੍ਰਭੁ ਜੀ ! ਲੀਜੈ ਭੋਜਨ ਖਾਇ। ਹੋਹਿ ਆਪ ਕੌ ਛੁਧਾ ਸਮੈਂ ਇਸ ਯਾਂਤੇ ਹਮ ਆਨਨੋ ਕਰਿ ਭਾਇ'।ਮਧੁਰ ਸਲਵਨ ਅਨੇਕ ਪ੍ਰਕਾਰਨਿ ਰੁਚਿ ਸੋਂ ਅਚਹੁ ਹੋਹੁ ਤ੍ਰਿਪਤਾਇ' ॥ ੧੭ ॥ ਸੁਨਿ ਸਤਿਗੁਰ ਹਰਿਰਾਇ ਬਖਾਨਨੋ 'ਬੈ ਮਿਰਜਾਦ ਬਨਾਇ ਅਹਾਰ।ਚਢੇ ਜਾਤਿ ਅਬਿ ਘੋਰੇ ਉਪਰ ਕੌਨ ਸਮੋ ਤੁਮ ਕਰਨੋ ਬਿਚਾਰ। ਪ੍ਰਥ ਤੇ ਹੋਇ ਪੁਨੀਤ ਅਸਨ ਜਬਿ ਉਚਿਤ ਅਚਨ ਕੇ ਤਬਿ ਨਿਰਧਾਰ। ਅਬਿ ਕੈਸੇ ਇਹ ਖਾਇ ਤ੍ਰਿਪਤਿ ਹੌਂ ਮਾਰਗ ਮੈਂ ਗਮਨਤਿ ਇਸ ਬਾਰ' ॥੧੮॥ ਹਾਥ ਜੋਰਿ ਸਿਖ ਸੰਗਤਿ ਸਗਰੇ ਸ਼ੰਕਤਿ ਪ੍ਰਥਮ ਕੀਨਿ ਅਰਦਾਸ। 'ਬਿਰਧਾ ਤੇ ਤੁਮ ਲੀਨਸਿ ਭੋਜਨ ਤਬਿ ਤੌ ਨਹੀਂ ਹੁਤੋ ਜਲ ਪਾਸ।ਚਢੇ ਤੁਰੰਗ ਮਹਾਂ ਰੁਚਿ ਤੇ ਅਚਿ, ਕਰੀ ਨ ਚੁਨੀ, ਹੋਰਿ ਹਮ ਤਾਸ। ਜਾਨੀ ਛੁਧਾ ਹੋਇ ਹੈ ਇਸ ਛਿਨ, ਕਰਨੋ ਤਜਾਰ ਉਰ ਧਾਰਿ ਹੁਲਾਸ ॥ ੧੯ ॥ ਸੋ ਕਿਮ ਅਚਨੋ, ਰੁਚਨੋ ਚਿਤ ਉਚਿਤੈ, ਇਹ ਕਨੋਂ ਨਹਿੰ ਅਚਵਹੁ ਹਿਤ ਧਾਰਿ?।ਇਹ ਸ਼ੰਕਾ ਹੈ ਸਭਿ ਕੇ ਮਨ ਮਹਿੰ, ਉੱਤਰ ਦੀਜਹਿ ਕਰਹੁ ਉਚਾਰਿ। ਹਮਰੇ ਚਿਤ ਸ਼ਾਂਤੀ ਹੁਇ ਭਬਿ ਹੀ, ਨਾਂਹਿ ਤ ਕੁਛ ਕੁਛ ਕਰਹਿੰ ਬਿਚਾਰ। ਜਾਨਹੁ ਦਾਸ, ਪ੍ਰਕਾਸ਼ਹੁ ਆਸ਼ਯ, ਸਭਿ ਕੇ ਹਿਰਦੇ ਹੁਇ ਨਿਰਧਾਰ' ॥ ੨੦ ॥ ਸ਼੍ਰੀ ਹਰਿਰਾਇ ਭਨਨੋ 'ਸੁਨਿ ਸਿੱਖਹੁ ! ਬਿਰਧਾ ਕਰਨੋ ਪੁਨੀਤ ਅਹਾਰ।ਮਨ ਸੁਧ ਭਗਤਿ ਭਾਇ ਸੰਜੁਗਤੈ ਨਿੰਮ੍ਰਭੁਤ[1]ਉਰਪ੍ਰੀਤੀ ਧਾਰਿ। ਕਰਿ ਮਿਹਨਤਿ ਨਿਜ ਕਰ ਤੇ ਹਿਤ ਕਰਿ ਸਗਰੇ ਦਿਵਸ ਵਿਖੇ ਸ਼ੁਭ ਕਾਰ। ਤਿਸ ਤੇ ਅੰਨ ਮੋਲ ਕਰਿ ਆਨਨੋ ਅਤਿ ਪਵਿੱਤ੍ਰ ਹੁਇ ਸਭਿ ਕਰਿ ਕਾਰਿ ॥ ੨੧ ॥ ਨਹਿੰ ਖੈਬੇ ਕਹੁ ਲਾਲਚ ਹਮਰੇ ਰੈਚੋਂ[2] ਪ੍ਰੇਮ ਜਹਾਂ

[1]ਪ੍ਰੇਮ ਨਾਲ। [2]ਨੀਵਿਆਂ ਹੋਕੇ।

ਅਧਿਕਾਇ। ਪ੍ਰੇਮ ਭਗਤਿ ਤੇ ਸ੍ਵਾਦ ਹੋਹਿ ਮੁਝ ਅਚੈਂ ਪਹੁੰਚਿ ਕੈ ਹੁਇ ਜਿਮ ਥਾਇਂ। ਲਾਜ ਨ ਆਇ ਅਕਰਨ[1] ਕਰੈਂ ਭਹਿ, ਧਰੈਂ ਪ੍ਰੀਤਿ ਕੋ ਥਸਿ ਸਤਿ ਭਾਇ[2]। ਇਹੀ ਸਨਾਤਨ[3] ਧਰਮ ਸੁਭਾਇਕ ਸਗਲ ਜੁਗਨਿ ਮਹਿੰ ਕਰਤੋ ਆਇ ॥੨੨॥ ਤੂੰਤੋ ਜੁਗ ਮਹਿੰ ਤਿਸ ਕੋ[4] ਆਸ਼੍ਰਮ ਪਹੁੰਚਸੋ ਬਦਰੀ ਫਲ[5] ਕੋ ਖਾਨ। ਜਾਤਿ ਭੀਲਨੀ ਪੁਨ ਤ੍ਰਿਧ ਕੋ ਤਨੁ ਮਹਾਂ ਸ੍ਵਾਦ ਤੇ ਮੈਂ ਸੁਖ ਠਾਨਿ। ਪ੍ਰੇਮੀ ਕੋ ਮਿਰਜਾਦ ਨਹੀਂ ਕੋ, ਕਰਨ ਅਕਰਨੋ ਨਹਿੰ ਪਹਿਚਾਨਿ। ਬੇਦ ਰੀਤਿ[6] ਅਰ ਲੌਕਿਕ ਭਜਿ ਕੈ ਬਰਤਹੁੰ ਮੈਂ ਅਰੁ ਪ੍ਰੇਮੀ ਜਾਨਿ ॥੨੩॥ ਪ੍ਰੀਤਿ ਪ੍ਰਤੀਤ[7] ਮੋਹਿ ਕੋ ਪਜਾਰੀ, ਕ੍ਰਿਆ ਪ੍ਰੇਮ ਕੀ ਨਜਾਰੀ ਸਾਰ। ਪ੍ਰੇਮ ਸ੍ਵਾਦ ਤੇ ਪ੍ਰੀਤਮ ਤ੍ਰਿਪਤੈ ਅਪਰ ਸ੍ਵਾਦ ਸਭਿ ਦੈਤਿ ਨਿਵਾਰ। ਧੰਨਾ ਜਾਟ ਛਾਛ ਤਿਨ ਪਜਾਈ,ਨਾਮਦੇਵ ਕੋ ਦੂਧ ਸੁ ਧਾਰਿ[8]। ਦੁਰਜੋਧਨ ਆਦਿਕ ਹੰਕਾਰੀ, ਤਜਾਗ ਸਭਿਨਿ ਗੇ ਬਿਦਰ ਅਗਾਰ[9]॥ ੨੪ ॥ ਪ੍ਰੇਮ ਕਹਾਨੀ ਗੁਰੁ ਬਖਾਨੀ, ਸਿੱਖਨਿ* ਮਾਨੀ ਮਹਿਮਾ ਭਾਂਹਿ। ਸੁਨਿ ਸਗਰੇ ਪਗ ਪੰਕਜ ਬੰਦਹਿੰ 'ਤੁਮਰੇ ਚਲਿਤ ਲਖੇ ਨਹਿੰ ਜਾਹਿੰ। ਖੋਲ ਆਪ ਕੋ ਅਚਰਜ ਦੀਰਘ, ਦੇਖਤਿ ਸੁਨਤਿ ਸਕਲ ਬਿਸਮਾਹਿੰ'। 'ਸ਼੍ਰੀ ਨਾਨਕ ਭਜਿ ਉੱਤਮ ਜਾਤਿਨਿ ਜਾਇ ਬਸੇ ਲਾਲੋ ਘਰ ਮਾਂਹਿ' ॥ ੨੫ ॥ ਸੁਨਿ ਸਤਿਗੁਰ ਤੇ ਮੇਗਤਿ ਸਗਰੀ ਪਰੀ ਪ੍ਰੇਮ ਰਸ ਗੁਰ ਕੋ ਸੋਇ। ਪ੍ਰੇਮ ਭਗਤ ਕਰ ਜੋਰਤਿ ਜਾਚਤਿ 'ਕ੍ਰਿਪਾ ਕਰਹੁ ਸ਼ੁਭ ਮਗ ਦਿਹੁ ਜੋਇ। ਹਲਤਿ ਪਲਤਿ ਅਵਿਲੰਬ ਆਪ ਕੋ ਰੱਛਹੁ ਸਦਾ ਸਹਾਇਕ ਹੋਇ। ਲਾਜ ਬਿਰਦ ਕੀ ਸਦਾ ਸੰਭਾਰਹੁ ਸਿੱਖਨ ਨਾਮ ਭਾਖਹਿੰ ਸਭਿ ਕੋਇ' ॥ ੨੬ ॥ ਸੁਨਿ ਗੁਰ ਕ੍ਰਿਪਾ ਕਰੀ ਮਗ ਗਮਨੇ ਗਏ ਅਖੇਰ ਮਹਾਂ ਬਨ ਮਾਂਹਿ। ਨਿਕਸਸੋ ਮ੍ਰਿਗ ਸੁ ਕ੍ਰਿਸ਼ਨ ਪੀਠ ਜਿਸ[10] ਸ੍ਰਿੰਗ ਬਿਸਾਲ ਬਧੇ ਸਿਰ ਜਾਂਹਿ। ਅਪਰਨ ਕੋ ਤਜਿ ਤਿਸ ਕੋ ਪੀਛੇ ਕਰਸੋ ਪਲਾਵਨ ਜਵ ਤੇ ਵਾਹਿ[11]। ਕੁਦਤਿ, ਕਰਤਿ ਚੌਂਕਰੀ[12] ਚੱਕ੍ਰਿਤ, ਸ਼੍ਰੀ ਹਰਿਰਾਇ ਰਹੇ ਹਰਖਾਹਿ ॥੨੭॥ ਤੁਰੰਗ ਧਵਾਇ ਗਏ ਪਸ਼ਚਾਤੋਂ ਅਧਿਕ ਦੂਰ ਲਗਿ ਲੀਨਿ ਹਰਾਇ। ਹੋਇ ਬਰੋਬਰ ਗਹਿ ਬਿਖਾਨਕ[13] ਰਾਖਸੋ ਤਿਸ ਹੀ ਥਲ ਅਟਕਾਇ। ਆਇ ਸੇਵਕਨਿ

[1]ਨਾਂ ਕਰਨੇ ਯੋਗ। [2]ਸੱਚਾ ਪਿਆਰ। [3]ਆਦੀ।ਮੁੱਢਾਂ ਦਾ [4]ਭਾਵ ਭੀਲਨੀ ਦੇ। [5]ਬੇਰੀ ਦੇ ਫਲ=ਏਰ। [6]ਭਾਵ ਸ਼ਾਸਤ੍ਰਾਂ ਵਿਚ ਲਿਖੀ ਰੀਤੀ। [7]ਪ੍ਰੇਮ ਤੇ ਸਿਦਕ। [8]ਧਾਰਨ ਕੀਤਾ, ਪੀਤਾ। [9]ਭਾਵ ਹੀਰਾ ਮ੍ਰਿਗ। [10]ਤੇਜ ਚਾਲ ਨਾਲ ਘੋੜਾ। [11]ਦੌੜਦਾ ਹੈ। [12]ਮ੍ਰਿਗਾਂ ਨੂੰ ਫੜਕੇ।

*ਪਾ:—ਬਿਪ੍ਰਨ। ਪੁਨਾ:—ਨ੍ਰਿਖਨ=ਦੇਖਣ ਵਾਲਿਆਂ ਨੇ।

ਰੱਜੂ ਪਾਈ ਰਿ੍ਹ ਕੋ ਹਟੇ ਗੁਰੂ ਹਰਿਰਾਇ। ਅਪਰ ਸਮੇਂ ਗਹਿ ਕੇਤਿਕ ਆਨੇ ਬਨ ਪਸੁਗਨ ਮਹਿੰ ਦਿਯੇ ਮਿਲਾਇ॥ ੨੮॥ ਦੋਹਰਾ॥ ਖਾਨ ਪਾਨ ਸਭਿਹੂੰਨਿ ਕੀ ਨਿਤ ਸੁਧ ਸਤਿਗੁਰ ਲੇਤਿ। ਕਿਤਿਕ ਕਾਲ ਦੇਖਹਿੰ ਤਿਨਾਹੰ ਬਿਗਸਹਿੰ ਕ੍ਰਿਪਾ ਨਿਕੇਤ॥ ੨੯॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮਿ ਰਾਸੇ 'ਪ੍ਰੇਮ ਕੋ' ਪ੍ਰਸੰਗ ਵਰਣਨੰ ਨਾਮ ਤ੍ਰਿਤੀਯੋ ਅੰਸੁ॥ ੩॥

੪. [ਅਜਗਰ ਮੁਕਤ]।

ਦੋਹਰਾ॥ ਇਕ ਦਿਨ ਬੈਠੇ ਸਭਾ ਮਹਿੰ ਸ੍ਰੀ ਸਾਤਗੁਰ ਹਰਿਰਾਇ। ਸੰਗਤਿ ਦਰਸ਼ਨ ਕੋ ਕਰਹਿ ਮਨ ਬਾਂਛਤਿ ਫਲ ਪਾਇ॥ ੧॥ ਸ੍ਰੈਯਾ ਛੰਦ॥ ਦੇਸ਼ ਬਿਦੇਸ਼ ਬਿਸ਼ੇਸ਼ ਸੰਗਤਾਂ ਦਰਸ ਅਸ਼ੇਸ਼ ਕਰਤਿ ਹੈਂ ਆਇ। ਜਹਿੰ ਕਹਿੰ ਸੁਜਸੁ ਬਿਸਦ ਜਗ ਪੂਰਨ ਮਨਹੁੰ ਚਾਂਦਨੀ ਥਛਿ ਦਿਪਤਾਇ। ਕਰਾਮਾਤ ਸਾਹਿਬ ਉਪਕਾਰੀ ਜਥਾ ਬਚਨ ਕਹਿੰ ਤਿਮ ਹੁਇ ਜਾਇ। ਰਿਸਿ ਪ੍ਰਸੰਨਤਾ ਸਫਲ ਤੁਰਤ ਜਿਨ ਦੇਂ ਬਰ ਸ੍ਰਾਪ ਨਹੀਂ ਨਿਫਲਾਇ॥ ੨॥ ਚੋਰ ਢੁਰਤਿ ਦੁਹੁੰਦਿਸ਼ਿ ਛਬਿ ਪਾਵਤਿ ਚੋਆ ਅਤਰ ਗੰਧ ਮਹਿਕਾਰ। ਇਕ ਸੋ ਇਕ[1] ਪਟ ਜਾਮਾ ਗਰ ਮਹਿੰ ਅੰਗ ਬਿਭੂਖਨ ਭੂਖਤਿ ਚਾਰੁ। ਕਰਹਿੰ ਸਿੱਖ ਅਰਦਾਸ ਅਗੋਰੇ ਕ੍ਰਿਪਾ ਭਰੇ ਦ੍ਰਿਗ ਲੋਤ ਨਿਹਾਰ। ਆਯੁਧ ਗਹੇ ਸਥਿਤ ਗਨ ਯੋਧਾ ਚਹੁੰ ਕੋਦਿ ਗੁਰ ਕੇ ਪਰਵਾਰ॥੩॥ਇਕ ਸਿਖ ਹਾਥ ਜੋਰਿ ਕਰਿ ਬੋਲਜੋ 'ਸ੍ਰੀ ਸਾਤਗੁਰ ਤੁਮ ਨਾਥਿ ਅਨਾਥ। ਕਿਵ ਸੇਵਾ ਰਾਵਰ ਕੀ ਕਰਿ ਹੈਂ ਜੋ ਨਿਰਧਨ ਸਿਖ ਪਾਇ ਨ ਆਥਿ[2]?ਹੋਇ ਦਾਰਿਦੀ ਕਰੈ ਜਤਨ ਭੀ ਤਊ ਨ ਪ੍ਰਾਪਤਿ ਕਿਤ ਧਨ ਹਾਥਿ।ਸੋ ਕਯਾ ਕਰੈ ਪ੍ਰਸੰਨ ਕਰਨਿ ਕੋ ਜਿਸ ਤੇ ਹੋਵੈ ਜਨਮ ਸਕਾਥ ?' ॥ ੪॥ ਸ੍ਰੀ ਹਰਿਰਾਇ ਸਭਾ ਮਹਿੰ ਬੋਲੇ 'ਮੋ ਸੋ ਪ੍ਰੇਮ ਕਰਾਤ ਸਿਖ ਦਾਸ। ਸੋ ਮੁਝ ਕੋ ਪ੍ਰਿਯ ਨਿਸ ਦਿਨ ਸਿਮਰੈ ਜਿਨ ਕੇ ਉਰ ਮੈਂ ਸ਼ਬਦ ਪ੍ਰਕਾਸ਼। ਅੰਨ ਦਰਬ ਧਰਿ ਸ਼ਰਧਾ ਅਰਪਹਿ ਤਿਨ ਕੇ ਦਾਰਿਦ ਹੋਤਿ ਬਿਨਾਸ।ਇਸ ਪਰ ਇਕ ਇਤਿਹਾਸ ਸੁਨੀਜਹਿ ਭਯੋ ਜਥਾ ਉਰ ਧਾਰਹੁ ਤਾਸ:-॥ ੫॥ ਇਕ ਪੁਰਿ ਮਹਿੰ ਸਿਖ ਬਸਾਹੁ ਸੁ ਨਿਰਧਨ ਅੰਨ ਦਰਬ ਘਰ ਮਹਿੰ ਕੁਛ ਨਾਂਹ। ਨੀਠ ਨੀਠ ਕਰਿ ਉਦਰ ਪੂਰਨਾ, ਦਾਰਦ ਕੋ ਦੁਖ ਸਦਾ ਸਹਾਹ।ਚਿਰਾ ਚਿਰੀ ਜੋਰਾ ਤਿਸ ਗ੍ਰਿਹ ਰਹਿ ਪ੍ਰਥਮ ਜਨਮ ਸਿਖ ਸਿਖਨੀ ਆਹਿ। ਸਾਹਤ ਗਯਾਨ ਕੋ ਗੁਰੂ ਮਹਾਤਮ[3] ਕਿਸੂ

[1]੧੦੧ ਕਲੀਆਂ ਦਾ। [2]ਆਇਆ। [3]ਗੁਰੂ ਜੀ ਦੇ ਪ੍ਰਤਾਪ ਨਾਲ ਗਿਆਨ ਸਮੇਤ ਸੀ।

ਕਰਮ ਤੇ ਖਗ ਤਨ ਵਾਹਿ[1] ॥ ੬ ॥ ਨਿਰਧਨ ਅਪਦਾ ਤਿਸ ਕੇ ਦੇਖਤਿ ਅਤਿ ਚਿੰਤਾ ਚਿਤ ਮਹਿੰ ਬਿਲਖਾਇੰ[2]। ਰਿਦੈ ਬਿਚਾਰਤਿ ਬਿਪਤਾ ਹਰਿਬੋ ਚਿਰਾ ਚਿਰੀ ਤਬਿ ਕੀਨਿ ਸਹਾਇ। ਤ੍ਰਿਸ ਗ੍ਰਿਹ ਤੇ ਲੈ ਅੰਨ ਚੁੰਚ ਭਰ ਗੁਰ ਅਹਾਰ ਮੈਂ ਆਨਿ ਮਿਲਾਇੰ। ਕਿਤਿਕ ਦਿਵਸ ਮਹਿੰ ਭਈ ਸੰਪਦਾ ਧਨ ਅਰੁ ਅੰਨ ਭਯੋ ਸਮੁਦਾਇ ॥ ੭ ॥ ਕਰਿ ਮਿਹਨਤ ਕੋ ਆਨਿ ਮਜੂਰੀ ਤਿਸ ਤੇ ਅੰਨ ਲਜਾਇ ਗ੍ਰਿਹ ਮਾਂਹਿ।ਸੁਸ਼ਕ ਕਰਨ ਕੋ ਪਾਇ ਅਜਰ[3] ਮਹਿੰ, ਕੂਟਹਿ ਪੀਸਹਿ, ਪੁਨ ਸੋ ਖਾਹਿ। ਭਹਿੰ ਤੇ ਚੁੰਚ ਬਿਖੈ ਕੁਛ ਲੈ ਕਰਿ ਮਮ ਸੰਗਤਿ ਕੇ ਲੰਗਰ ਪਾਹਿ। ਸਿੱਖਜਨਿ ਜੁਤਿ ਮੈਂ ਭੋਜਨ ਕਰਿਹੌਂ ਯਾਂਤੇ ਭਯੋ ਪੁੰਨ ਅਧਿਕਾਹਿ ॥੮॥ ਇਹ ਉਪਕਾਰ ਭਯੋ ਦਿਨ ਕੇਤਿਕ ਭਈ ਸੰਪਦਾ ਤਿਸ ਗ੍ਰਿਹ ਆਇ। ਬਹੁ ਧਨ ਅੰਨ ਭਏ ਤੇ ਤਿਸ ਨੇ ਛਪਰੀ ਤੋਰਿ ਆਪਨੀ ਥਾਇੰ। ਸੁੰਦਰ ਘਰ ਚਿਨਾਇ ਕਰਿ ਕੀਨਸਿ ਬਸਹਿ ਤਹਾਂ ਆਨੰਦ ਉਪਜਾਇ।ਚਿਰੀ ਚਿਰਾ ਤਬਿ ਅਪਰ ਥਾਨ ਮਹਿੰ ਕੀਨਿ ਆਲ੍ਹਨਾ ਬਿੱਛ ਬਸਾਇ॥ ੯ ॥ ਭਬਿ ਹੀ ਤੇ ਸੰਪਦ ਤਿਸ ਗ੍ਰਿਹ ਕੀ ਸਨੈ ਸਨੈ ਹੋਈ ਬਿਨਸਾਇ। ਲੰਗਰ ਅੰਸ਼ ਪਰਨ ਤੇ ਹਟਿ ਗੀ ਤਿਸ ਕੋ ਫਲ ਕੈਸੇ ਪੁਨ ਪਾਇੰ।ਭਯੋ ਅਧੀਨ ਦਾਰਿਦੀ ਹ੍ਵੈ ਕਰਿ ਆਇ ਪਰਜੋ ਹਮਰੀ ਸ਼ਰਨਾਇ।— ਹੇ ਪ੍ਰਭੂ!ਤੁਮ ਬਿਨ ਕੋਇ ਨ ਰੱਖਜਕ ਕਰਹੁ ਕ੍ਰਿਪਾ ਅਬਿ ਬਨਹੁ ਸਹਾਇ॥ ੧੦ ॥ ਸਿੱਖ ਤੁਮਾਰੋ ਨਾਮ ਜਗਤ ਕਹਿੰ ਇਸ ਕੀ ਲਾਜ ਆਪ ਕੋ ਹੋਇ। ਦਾਰਿਦ ਤੇ ਸੰਪਤਿ ਥਲ ਬਿਰਧੀ ਅਥਹਿ ਬਿਨਾਸ਼ਵਾਨਬਨਿ ਸੋਇ[4]।ਅਪਦਾ ਆਨਿ ਪਰੀ ਨਿਰਵਾਰਹੁ ਅਸ ਸਮਰਥ ਜੁਤਿ ਅਪਰ ਨ ਕੋਇ। ਜਥਾ ਚਹਹੁ ਤੁਮ ਤਥਾ ਰਚਹੁ ਪ੍ਰਭੂ ! ਰਾਖਹੁ ਕਿਸੇ, ਕਿਸੇ ਦਿਹੁ ਖੋਇ—॥੧੧॥ ਬਿਨਤੀ ਸੁਨਿ ਹਮ ਨੇ ਸਮੁਝਾਯਹੁ ਹੋਨਿ ਸੰਪਦਾ ਕਾਰਨ ਜੋਇ—ਗੁਰ ਕੀ ਦੇਗ ਅੰਸ ਤਵ ਘਰ ਤੇ ਲਜਾਵਤਿ ਚਿਰਾ ਚਿਰੀ ਜੇ ਦੋਇ। ਸਤਿ ਸੰਗਤਿ ਅਚਵਨ ਤੇ ਜਾਨਹੁ ਤੋਹਿ ਸੰਪਦਾ ਪ੍ਰਾਪਤਿ ਸੋਇ। ਛਪਰੀ ਤੋਰਿ ਗਏ ਸੋ ਅਨਤੈ[5] ਨਹਿੰ ਅਬਿ ਕੁਨਕਾ[6] ਆਵਨ ਹੋਇ ॥ ੧੨ ॥ ਜਿਸਕੇ ਚਾਹ ਸੰਪਦਾ ਹੋਵਹਿ[7] ਸਤਿ ਸੰਗਤਿ ਭੋਜਨ ਅਚਵਾਇ।ਜਥਾ ਸ਼ਕਤਿ ਥੋਰੇ ਮਹਿੰ ਥੋਰੋ, ਦੇਕਾਰ

---

[1] ਕਿਸੇ ਕਰਮ ਕਰਕੇ ਉਨ੍ਹਾਂ ਪੰਛੀ ਤਨ (ਪਾਇਆ) ਸੀ। [2] ਦੁਖੀ ਹੁੰਦੇ ਸਨ। [3] ਵੇਹੜੇ। [4] ਭਾਵ ਦੁਨ ਉਹ ਨਾਸ਼ ਹੋ ਗਈ ਹੈ। [5] ਛੱਪਰੀ ਤੋੜਨ ਨਾਲ ਹੋਰ ਥਾਂ ਉਹ ਚਲੇ ਗਏ। [6] (ਅੰਨ ਦਾ) ਕਿਣਕਾ। [7] ਜਿਸ ਨੂੰ ਚਾਹ ਹੋਵੇ (ਕਿ ਮੇਰੇ ਘਰ) ਦੌਲਤ(ਬਹੁਤੀ) ਹੋਵੇ ਉਹ"""।

ਸੇਵਹਿ ਪ੍ਰੇਮ ਉਪਾਇ। ਤਿਸ ਕੇ ਜਾਇ ਸਹਾਇ ਕਰੌਂ ਮੈਂ ਦਾਰਿਦ ਦੁਖਦਾ[1] ਸਭਿ ਬਿਨਸਾਇ।ਸੋ ਤੂੰ ਕਰਿ ਅਬਿ,ਅੰਨ ਔਰ ਧਨ ਹੋਇ ਅਧਿਕ, ਸੁਖ ਕੋ ਲਿਹੁ ਪਾਇ–।੧੩। ਯਾਤੇ ਕਿਰਤ ਧਰਮਕੀ ਕਰਿਕੈ ਨਿਜ ਅਹਾਰ ਤੇ ਅੰਸ ਚੁਖਾਇ। ਜੋ ਹੁਇ ਰੰਕ ਸੁ ਅਰਪੈ ਗੁਰ ਹਿਤ, ਦਿਨ ਪ੍ਰਤਿ ਸੰਪਦ ਗ੍ਰਿਹ ਬਿਰਧਾਇ। ਹੈ ਸਰੂਪ ਮੇਰੋ ਸਭਿ ਸੰਗਤਿ* ਸੋ ਅਚਵਹਿ ਮੁਝ ਕੋ ਪਹੁੰਚਾਇ।ਹਲਭਿ ਪਲਭਿ ਸੁਧਰਹਿ ਤਿਸ ਸਿਖ ਕੇ ਕਰਿ ਭੋਜਨ ਕੋ ਸਿਖ ਅਚਵਾਇ' ॥ ੧੪ ॥ ਸਭਾ ਬਿਖੈ ਗੁਰ ਸਭਿਨਿ ਸੁਨਾਈ 'ਕਰਹੁ ਸਦਾ ਇਸ ਬਿਧਿ ਕੀ ਕਾਰ। ਜੋ ਮੁਝ ਅਰਪਹਿ ਸ਼ਰਧਾ ਉਰਧਰਿ, ਹੋਇ ਸਹੰਸ ਗੁਨਾ ਬਿਸਥਾਰ। ਥੋਰੋ ਬਹੁਤ ਬਿਚਾਰ ਨ ਕਾਈ ਜਥਾ ਸ਼ਕਤਿ ਅਰੁ ਪ੍ਰੇਮ ਮਝਾਰ*। ਇਸ ਮਹਿੰ ਭਲੋ ਆਪਨੋ ਜਾਨੈ ਤਿਹ ਪ੍ਰਾਪਤਿ ਜਿਹ ਭਾਗ ਉਦਾਰ' ॥ ੧੫ ॥ ਸੁਨਿ ਕੈ ਸਭਾ ਧਰੀ ਉਰ ਸ਼ਰਧਾ 'ਧੰਨ ਧੰਨ ਸਤਿਗੁਰ ਹਰਿਰਾਇ'।ਜੇ ਕਰਿ ਅਰਪਹਿ ਅਲਪ ਭਾਉ ਜੁਤਿ ਤਿਸ ਕੋ ਦੇਤਿ ਸਮ੍ਰਿੱਧ[2] ਬਨਾਇ। ਜਥਾ ਸ਼ਕਤਿ ਤਥਿ ਗੁਰ ਕੇ ਲੰਗਰ ਲਗਾਵਤਿ ਹੈਂ ਬਹੁ ਚਿਤ ਕਰਿ ਚਾਇ। ਥੋਰੇ ਦੇਨਿ, ਲੇਨਿ ਅਤਿ ਬਹੁਤੋ ਅਸ ਬਿਵਹਾਰ ਭਜਨੋ ਕਿਮ ਜਾਇ† ॥ ੧੬ ॥ ਬਹੁ ਪ੍ਰਸੰਨਤਾ ਸੰਗਤਿ ਮਾਂਹੀ ਅਪਨੇ ਭਾਗ ਬਡੋ ਸਭਿ ਜਾਨਿ। ਲੋਚਨ ਗੋਚਰ ਭੀਨ ਲੋਕ ਪੜਿ ਪੁਨ ਸਿੱਛਜਾ ਸ਼ੁਭ ਕਰਹਿੰ ਬਖਾਨ।ਸੇਵਕ ਲਖਹਿੰ ਕ੍ਰਿਪਾਨਿਧਿ ਹਮਕੋ,ਹੁਇ ਪ੍ਰਸੰਨ ਉਪਦੇਸ਼ਤਿ ਦਾਨ। ਦਰਸਹਿੰ ਚਰਨ ਸਪਰਸਹਿੰ ਹਰਖਹਿੰ ਪਰਖਹਿੰ ਅਪਨੀ ਲਬਧਿ ਮਹਾਨ[3] ॥ ੧੭ ॥ ਪੁਨ ਅਗਲੇ ਦਿਨ ਸਤਿਗੁਰ ਪੂਰਨ ਬਸਤ੍ਰ ਸ਼ਸਤ੍ਰ ਨਿਜ ਦੇਹਿ ਸਜਾਇ। ਅੰਗ ਬਿਭੂਖਨ ਭੂਖਤਿ ਸੁੰਦਰ ਕਮਲ ਪੱਤ੍ਰ ਲੋਚਨ ਬਿਕਸਾਇ।

---

[1]ਦੁਖਦਾਈ ਦਰਿੱਦ੍ਰ। [2]ਬਹੁਤ ਧਨਵਾਨ, ਐਸ਼ਵਰਜ ਵਾਲਾ, ਸਾਮਾਨਾਂ ਵੰਲਤਾਂ ਵਾਲਾ, ਰਾਜੀ ਤੇ ਦੱਜਕੇ ਖਾਣ ਵਾਲਾ। [3]ਮੁਕਤੀ ਪਰਾਲਬਧ। *ਇਥੋਂ ਜਾਪਦਾ ਹੈ ਕਿ ਇਥੇ ਇਕ ਆਤਮ ਨਿਯਮ ਇਕ ਦ੍ਰਿਸ਼ਟਾਂਤ (Parable) ਵਿਚ ਨਿਰੂਪਣ ਦੇ ਰਿਹਾ ਹੈ ਕਿ ਸਤਿਸੰਗ ਮੇਰਾ ਰੂਪ ਹੈ, ਸਤਿਸੰਗ ਤੋਂ ਮੁਰਾਦ ਨਾਮ ਦੇ ਪ੍ਰੇਮੀ ਗੁਰ ਸਿੱਖ ਯਾ ਗੁਰ ਸਿੱਖਾਂ ਦਾ ਸਮੂਹ ਹੈ। ਉਨ੍ਹਾਂ ਨੂੰ ਪ੍ਰੇਮ ਨਾਲ ਖੁਲਾਉਣ ਨਾਲ ਬਰਕਤ ਹੋਂਦੀ ਹੈ। ਬਹੁਤੇ ਥੋੜੇ ਦਾ ਖਿਆਲ ਨਹੀਂ। ਪ੍ਰੇਮ ਨਾਲ ਦੇਵੇ ਤੇ ਯਥਾ ਸ਼ਕਤਿ ਦੇਵੇ, ਤੇ ਦੇਵੇ ਨਾਮ ਰਸੀਆਂ ਤੇ ਬਾਣੀ ਪ੍ਰੇਮੀਆਂ ਗੁਰਸਿੱਖਾਂ ਨੂੰ।

†ਦੇ ਲਿਖਤੀ ਤੇ ਇਕ ਛਾਪੇ ਦੇ ਨੁਸਖੇ ਵਿਚ ਦੋਨ ਲਿਖੀ ਤੁਕ ਇਸ ਛੰਦ ਵਿਚ ਵਾਧੂ ਹੈ:–ਹਲਭਿ ਪਲਭਿ ਗੁਰ ਸਦਾ ਸਹਾਇਕ ਅਪਦਾ ਸੰਕਟ ਸਕਲ ਨਸਾਇ ॥

ਭੁਜ ਪ੍ਰਲੰਬ ਕਰ ਧਰਜੋ ਸਰਾਸਨ[1] ਬਹਰ ਕੰਧ ਧਰਿ ਲੀਨਿ ਟਿਕਾਇ।
ਮਕਤਾ ਹੀਰਨਿ ਜਰਜੋ ਜਰਾਉ ਭੀਖਨ ਤੀਰ ਨਿਖੰਗ ਸੁਹਾਇ॥੧੮॥ਕਟਿ
ਸ਼ਮਸ਼ੇਰ ਮੁਸ਼ਟ ਜਿਸ ਹਾਟਕ[2], ਦੇਸ਼ਮ ਜ਼ਰੀ ਜਾਤਰਾ ਪਾਇ। ਆਇਸ
ਕਰਿ ਕੈ ਅਸੁ ਮੰਗਾਇਵ ਧਰਤਿ ਚਪਲਤਾ ਜਤਿ ਛਿਤਿ ਪਾਇਹੀਨੈ ਜਰੈ
ਅੱਗੁ ਮਹਿੰ ਜਿਸ ਕੋ ਸੁੰਦਰ ਜ਼ੀਨ ਜ਼ਰੀ ਦਿਪਤਾਇ। ਛਏ ਅਟਢ ਰਾਢ
ਗਨ ਜਿਨ ਕੋ ਗਹੀ ਬਾਗ ਗਮਨੈ ਅਗੁਵਾਇ ॥ ੧੯ ॥ ਕਹਿ ਮੁਖ ਸ਼ਬਦ
ਤੋਜ ਅਸੁ ਕੀਨਸਿ, ਪਦ ਲਘੁਤਾ ਤੇ ਕਦਿਤਿ[3] ਬਿਸਾਲ। ਜਨੁ ਘਨ
ਸੁਨਿ ਸੁਨਿ ਮਨ ਗਨਿ ਮੁਦ ਕਰਿ ਗੀਵ ਮੋਰਿ ਕਰਿ ਮੋਰ ਉਤਾਲ[4]।
ਨਾਚਤਿ ਜਾਤਿ ਸੁਭਤਿ ਅਤਿ ਸ਼ੋਭਾ ਗਰ ਕੰਚਨ ਚੌਂਕੀ ਇਸ ਢਾਲ।ਮਨਹੁੰ
ਚੈਚਲਾ ਥਰਕਨਿ ਤੇ ਥਿਰ ਲਪਤ ਰਹੀ ਇਕ ਥਲ ਹਿਤ ਨਾਲ[5] ॥੨੦॥
ਕਾਨਨ ਗਮਨੈ ਹਿਤ ਅਖੇਰ ਕੋ ਸਕਲ ਬਾਹਨੀ ਸ਼ਸਤ੍ਰ ਸਜਾਇ। ਚਢੇ
ਤੁਰੰਗ ਕੁਰੰਗਨਿ ਸਮ[6] ਸੇ ਬ੍ਰਿੰਦ ਭਏ ਪਸ਼ਚਾਤ ਧਵਾਇ।ਸਘਨ ਬ੍ਰਿਛਨਿ
ਮਹਿੰ ਸੈਲ ਸਮੀਪਹਿ ਨਿਕਸਹਿੰ ਬਨ ਪਸ਼ ਲੋਤਿ ਗਹਾਇ। ਇਤ ਉਤ
ਬਿਚਰਤਿ, ਜਿਤ ਕਿਤ ਦੇਖਤਿ ਸ਼ੂਕਰ ਸਸੇ ਰੋਝ ਗਨ ਧਾਇ॥ ੨੧ ॥
ਨਿਕਟਿ ਨਿਕਟਿ ਪਰਬਤ ਕੇ ਗਮਨਤਿ ਖਗ ਮ੍ਰਿਗ ਤ੍ਰਾਸਤਿ ਜਾਤਿ
ਪਲਾਇ। ਚਮੂੰ ਚਲਹਿ ਪਸ਼ਚਾਤ ਬ੍ਰਿੰਦ ਸ਼ਭ ਆਗੈ ਸਰਪ ਚਲਜੋ ਇਕ
ਆਇ। ਅਜਗਰ[7] ਸੰਗਜ਼ਾ ਕਹੈਂ ਲੋਕ ਜਿਸ ਬਹੁ ਪਪੀਲਕਾ[8] ਕਾਟਤਿ
ਖਾਇੰ। ਪਟਕਤਿ ਪੁੰਛ,ਸੁ ਫਟਕਤਿ ਫਨ ਕੋ,ਤੜਫਤਿ,ਲਿਟਤਿ ਬਿਕਲ
ਅਕੁਲਾਇ ॥੨੨॥ ਬਡੋ ਲੰਬੁ ਅਰੁ ਮੋਟੋ ਤਨ ਕੋ ਪਾਪਤ ਜਿਸ ਕੋ ਕਸ਼ਟ
ਬਿਸ਼ਾਲ।ਕਾਟਤਿ ਕੀਟੀ ਉਲਟ ਪਲਟ ਹੈ ਭਏ ਦੇਹਿ ਮੈਂ ਛਿੱਦ ਕਰਾਲ[9]।
ਕੁਛ ਨ ਉਪਾਉ ਬਚਾਉ ਹੋਨਿ ਕੋ ਲਾਖਹੁੰ[10] ਖਾਇੰ ਮਹਾਂ ਬਿਕਰਾਲ।
ਸ਼੍ਰੀ ਹਰਿਰਾਇ ਬਿਲੋਕਨ ਕੀਨਸਿ ਕ੍ਰਿਪਾ ਧਾਰ ਕਰਿ ਧਨੁਖ ਸੰਭਾਲਿ ॥

---

[1]ਧਨੁਖ। [2]ਸੋਨੇ ਦੀ। [3]ਨਿਕੇ ਨਿਕੇ ਕਦਮ ਪੱਟ ਪੁੱਟ ਕੇ ਕੱਦਦਾ ਜਾਂਦਾ ਹੈ। (ਅ) ਫੁਰਤੀ ਨਾਲ ਕੁੱਦਦਾ ਹੈ। [4]ਮਾਨੋ ਦੱਦਲ ਦੇ (ਸ਼ਬਦ) ਨੂੰ ਸੁਣ ਸੁਣ ਕੇ ਮਨ ਵਿਚ ਅਨੰਦ ਪ੍ਰਤੀਤ ਕਰ ਕੇ ਮੋਰ ਛੋਤੀ ਨਾਲ ਗਰਦਨ ਮੋੜਦਾ ਹੈ। [5]ਮਾਨੋਂ ਬਿਜਲੀ ਬਿੜਕਨ ਤੇਂ ਟਿਕ ਕੇ ਪ੍ਰੇਮ ਨਾਲ ਇਕ ਥਾਂ ਲੁਪਟ ਗਈ ਹੈ। [6]ਹਰਨਾਂ ਵਰਗੇ। [7]ਇਕ ਤਰ੍ਹਾਂ ਦਾ ਵੱਡੇ ਆਕਾਰ ਦਾ ਪਰ ਮਹਾਂ ਨੁਸਤ ਸੱਪ, ਜੋ ਬੱਕਰੀਆਂ ਹਿਰਨ ਆਦਿ ਫੜ ਲਵੇ ਤਾਂ ਸਨੇ ਸਨੇ ਨਿਗਲ ਜਾਂਦਾ ਹੈ। [ਸੰਸ:ਅਜ= ×ਗਰ। ਅਜ · ਬਕਰੀ × ਗਰ =ਜੋ ਨਿਗਲ ਜਾਏ]। [8]ਕੀੜੀਆਂ। [9]ਭਜਾਨਕ ਜ਼ਖਮ। [10]ਲੱਖਾਂ(ਕੀੜੀਆਂ)।

੨੩॥ਤਰਕਸ਼ ਤੇ ਸਰ ਕਰਨੋ ਨਿਕਾਸਨਿ ਅਰਧ ਸੁ ਚੰਦ੍ਰਾਕਾਰ ਮਹਾਨ[1]।
ਜੋਹ[2] ਬਿਖੈ ਆਰੋਪਨ ਕਰਿ ਦਿਢ ਹਾਥ ਤਾਨ ਤੇ ਕੋਤਿਕ ਤਾਨਿ[3]।
ਸ਼੍ਰੀ ਹਰਿਰਾਇ ਸੁ ਬਾਨ ਪ੍ਰਹਾਰਨੋ ਕਾਟਿ ਦੀਨਿ ਸਿਰ ਕੀਨਸਿ ਹਾਨ।
ਮ੍ਰਿਤਕਭਯੋ ਸ਼ੁਭਗਤਿ ਕੋ ਪ੍ਰਾਪਤਿ ਗਮਨਨੋ ਓਰਧ ਅਰੁਢਿ ਬਿਮਾਨ॥੨੪
॥ਕੌਤਕ ਦੇਖਿ ਚਮੂੰ ਚਿਤ ਚੱਕ੍ਰਤਿ ਬੂਝਤਿ ਭਏ ਗੁਰਨਿ ਕੇ ਪਾਸ। 'ਕੌਨ
ਹੁਤੋ, ਪ੍ਰਭੂ! ਕਰਹੁ ਬਤਾਵਨ, ਕੌਨ ਪਾਪ ਕੋ ਫਲ ਭਾ ਤਾਸ ?। ਆਮਿਖ
ਕਾਟਿ ਕਾਟ ਕਰਿ ਕੀਟੀ ਕੀਨੋ ਛਿੱਦ੍ ਪਾਇ ਦੁਖ ਰਾਸਿ। ਤਰਫਤਿ ਕੋ
ਬਿਲੋਕ ਕਰਿ ਕਰੁਨਾ ਆਪ ਬਾਨ ਤੇ ਕਰਨੋ ਬਿਨਾਸ਼'॥ ੨੫॥ ਸੁਨਿ
ਅਰਦਾਸ ਸੇਵਕਨਿ ਕੇਰੀ ਸਰਬ ਬ੍ਰਿਤੰਤ ਗੁਰੂ ਸਮੁਝਾਇ। 'ਪ੍ਰਥਮ ਜਨਮ
ਮੈਂ ਪੰਡਿਤ ਦਿਜ ਇਹੁ ਗੁਰੂ ਕਹਾਵਤਿ ਨਰ ਸਮੁਝਾਇ। ਅਹੰਕਾਰ ਤੇ
ਅਫਰਨੋ ਨਿਭ੍ਰਪ੍ਰਤਿ ਸਭਿਹਿਨਿ ਕੋ ਉਪਦੇਸ਼ ਬਤਾਇ। ਮਤਿ ਬਿਦਾਂਤ,
ਕੋ ਭਾਉ ਭੁਗਤਿ ਤਜਿ,ਕਰਤਿ ਪਖੰਡ ਰਹਨੋ ਅਧਿਕਾਇ॥ ੨੬॥–ਅਹੰ-
ਬ੍ਰਹਮ–ਕੋ ਬਦਨ ਬਖਾਨੈ, ਰਿਦੈ ਨ ਲੇਸ਼ ਭਯੋ ਪਰਿਵੇਸ਼। ਸੁਤ ਬਨਿਤਾ
ਸੋਂ ਪ੍ਰੀਤਿ ਨਿਬਾਹਕ, ਸਭਿ ਤੇ ਧਨ ਲੇ ਕੀਨਿ ਵਿਸ਼ੇਸ਼। ਸੰਤਨਿ ਆਗੈ
ਨਿੰਮ੍ਰਿ ਹੋਇ ਨਹਿੰ, ਅਭਿਮਾਨੀ ਮਨ ਰਹੈ ਹਮੇਸ਼।–ਮੈਂ ਹੌਂ ਸਭਿ ਤੇ ਬਡੋ–
ਬਿਚਾਰਤਿ,–ਮੈਂ ਬਿੱਦ੍ਯਾ ਪਠਿ ਲੀਨਿ ਅਸ਼ੇਸ਼॥ ੨੭॥ ਅਪਰ ਲੋਕ
ਬਿੱਦ੍ਯਾ ਨਹਿ ਜਾਨੈਂ,ਤਿਨ ਸੋਂ ਨਿੰਮ੍ਰਿ ਬਨੌਂ ਕਿਸ ਭਾਇ। ਲਘੁ ਮਤਿ ਹੈ,
ਆਸ਼ੈ ਨਹਿ ਜਾਨਤਿ, ਮੈਂ ਸਭਿਹਿਨਿ ਕੋ ਪੰਥ ਬਤਾਇ–। ਸਿੱਖ ਕਰੈ ਬਹੁ,
ਸੇਵ ਨ ਠਾਨੈ -ਅਹੰਬ੍ਰਹਮ- ਸੋ ਬਚਨ ਅਲਾਇ। ਨਿਸ਼ਚਾ ਨਹੀਂ ਰਿਦੈ
ਮਹਿ ਜਿਸ ਕੇ ਭਾਉ ਭਗਤਿ ਮਹਿ, ਮੰਦ ਸੁਭਾਇ॥ ੨੮॥ ਭਯੋ ਕਾਲ
ਬਸਿ ਅਹੰਕਾਰ ਜੁਤਿ,ਸਰਪ ਜੂਨਿ ਪਾਈ ਬਿਕਰਾਲ।ਸਿੱਖਜਨਿ ਕੀ ਗਤਿ
ਕਰਿ ਨ ਸਕਨੋ ਕੁਛ ਸੋ ਪਪੀਲਕਾ ਹ੍ਵੈ ਕਰਿ ਜਾਲ। ਜਿਨ ਤੇ ਧਨ ਲਿਯ
ਭਲੋ ਨਹੀਂ ਕਿਯ, ਸੋ ਕਾਟਤਿ ਹੈਂ ਮਾਸ ਕਰਾਲ। ਭੱਖਨ ਕਰਤਿ ਦੇਤਿ
ਬਡ ਸੰਕਟ ਪਲਟੈ ਅਪਨੋ ਦੇਤਿ ਬਿਸ਼ਾਲ॥ ੨੯॥ ਮ੍ਰਿਤਕ ਹੋਤਿ ਅਬਿ
ਦੁਖ ਕਰਾਲ ਤੇ, ਮੋਰੋ ਦਰਸ਼ਨ ਪਾਵਨ ਕੀਨਿ। ਸ਼ੁਭ ਗਤਿ ਕੋ ਇਹ
ਪ੍ਰਾਪਤਿ ਹੋਵਾ, ਪੂਰਬ ਜਨਮ ਭਏ ਅਘ ਹੀਨ। ਬਿਨਾ ਗਯਾਨ ਜਗ ਗੁਰੂ

[1]ਜੇ ਬੜਾ ਚੌੜਾ ਤੇ ਅੱਧੇ ਚੰਦ ਦੇ ਆਕਾਰ ਵਾਲਾ ਤੀਰ ਹੈ। [2]ਵਿੱਝੇ। [3]ਦੱਝਾਂ ਦੇ ਜ਼ੋਰ ਨਾਲ ਕੁਝਕੁ ਖਿੱਚਕੇ।

ਕਹਾਵਤਿ ਸੈਕਟ ਘੋਰ ਲਹੈ ਸੁਖ ਛੀਨ। ਕਾਚੇ ਗੁਰੁ ਕੇ ਸਿਖ ਹੈਂ ਜਗ ਮੈਂ ਮਾਨੁਖ ਜਨਮੁ ਬਾਦ ਤਿਨ ਚੀਨ ॥ ੩੦ ॥ ਸਹਿਤ ਸਿੱਖ ਕੇ ਗੁਰੁ ਗਯਾਨ ਬਿਨ, ਸੈਕਟ ਘੋਰ ਅੰਤ ਕੋ ਪਾਇ। ਭਾਂਤੇ ਭੋ ਸੰਗਤਿ ! ਸਭਿ ਸੁਨੀਅਹਿ, ਪੂਜਾ ਅੰਸ ਨ ਲਿਹੁ ਕਬਿ ਖਾਇ। ਹੋਇ ਦੁਖ਼ਦ, ਕੋ ਬਨਹਿ ਸਹਾਇ ਨ, ਬਹੁਤ ਬਿਸੂਰਹਿ ਜਮ ਬਸਿ ਪਾਇ। ਧਰਮ ਕਿਰਤਿ ਕਰਿ ਸੰਤਨਿ ਸੇਵਹਿ ਤਿਸ ਕੋ ਮੈਂ ਸਭਿ ਥਾਨ ਸਹਾਇ*'॥੩੧॥ ਦੋਹਰਾ॥ਦੇ ਕਰਿ ਇਸ ਉਪਦੇਸ਼ ਕੋ ਕਾਨਨ ਤੇ ਗ੍ਰਿਹ ਆਇ। ਸਭਿ ਬਿਸਮੇ ਹੁਇ ਕਹਤਿ ਭੇ 'ਧੰਨ ਗੁਰੁ ਹਰਿਰਾਇ' ॥ ੩੨ ॥ ਇਤਿ ਸ਼੍ਰੀ ਸੂਰ ਪ੍ਰਤਾਪ ਸੂਰਜ ਗ੍ਰੰਥੇ ਤਸੀ 'ਅਸਕਤ' ਪ੍ਰੇਰਣ ਅਕਬਰ ਨਾਮ ਚਤਰਥੇ ਅੰਸੂ ॥ ੪ ॥

੫. [ਭਾਈ ਗੋਂਦੇ ਦਾ ਧਯਾਨ ਮਗਨ ਚਰਨੀਂ ਲਿਵਲੀਨ ਹੋਣਾ]।

ਦੋਹਰਾ ॥ ਭਾਈ ਗੋਂਦਾ ਗੁਰ ਭਗਤ ਗੁਰ ਮੂਰਤਿ ਕੋ ਧਯਾਨ। ਦਰਸਹਿ ਦਰਸ਼ਨ ਰਿਦੇ ਮਹਿਂ ਸਦਾ ਨੇਮ ਇਮ ਜਾਨਿ ॥੧॥ ਚੌਪਈ ॥ ਸ਼੍ਰੀ ਸਤਿਗੁਰ ਪੂਰਨ ਹਰਿਰਾਇ। ਕਿਤਿਕ ਸਮੋ ਢਿਗ ਸੇਵ ਕਮਾਇ। ਭਏ ਪ੍ਰਸੰਨ ਏਕ ਦਿਨ ਹੇਰਾ। ਕਹਯੋ ਬਾਕ ਸ਼੍ਰੀ ਮੁਖ ਤਿਸ ਬੇਰਾ ॥ ੨॥ 'ਕਾਬਲ ਕੇਰ ਵਲਾਇਤ ਜੋਇ। ਤਹਿਂ ਕੀ ਸੰਗਤਿ ਸਿਖ ਸਭਿ ਕੋਇ। ਤਹਾਂ ਰਹਹੁ ਸਭਿ ਕੀ ਸੁਧ ਲੇਹੁ। ਸਿੱਖੀ ਕੋ ਉਪਦੇਸ਼ ਕਰੇਹੁ ॥ ੩ ॥ ਤਹਿਂ ਕੀ ਜੋ ਗੁਰ ਕਾਰ ਅਸ਼ੇਸ਼। ਕਰਹੁ ਸਕੇਲਨਿ ਸਗਰੇ ਦੇਸ਼। ਸੰਤ, ਅਚਿਤ, ਸਿੱਖਜਨਿ ਅਚਵਾਵਹੁ। ਗੁਰ ਕੀ ਦੇਗ਼ ਬਿਸਾਲ ਚਲਾਵਹੁ ॥ ੪ ॥ ਸੋ ਮੁਜਰੇ[1] ਸਗਰੀ ਪਰ ਜਾਇ। ਅਪਰ ਦੇਗ ਜੋਤਿਕ ਸਮੁਦਾਇ[2]। ਸਕਲ ਹਜ਼ੂਰ ਪਠਾਵਨ ਕਰੋ। ਸਿਖ ਸੰਗਤਿ ਤੇ ਜੋਤਿਕ ਧਰੋ[3]' ॥ ੫ ॥ ਸੁਨਿ

---

[1]ਸਫਲੀ ਹੋ ਜਾਏਗੀ। [2]ਦੇਗ ਤੇਂ ਦੇਰ ਜੋ ਵਧੇ। [3]ਲਵੋ।

*ਉਹ੍ਹਾਂ ਗਿਆਨੀਆਂ ਦੇ ਉਪਦੇਸ਼ ਦਾਤਿਆਂ ਨੂੰ ਜੋ ਸ਼੍ਰੀ ਗੁਰ ਪ੍ਰਤਾਪ ਸੂਰਜ ਵਿਚ ਵੇਦਾਂਤ ਦੇ ਮਸਲੇ ਪੜ੍ਹੇ ਹੇ ਵਿਚਾਰ ਸਾਗਰ ਆਦਿਕ ਗ੍ਰੰਥਾਂ ਦੇ ਮਸਲੇ ਘੋਟ ਕੇ ਬਿਨਾਂ ਵੇਦਾ, ਬਿਨਾਂ ਭਾਉ ਭਗਤਿ, ਬਿਨਾ ਨਾਮ ਅਭਯਾਸ, ਬਿਨਾ ਰਹਿਣੀ ਤੇ ਬਿਨਾ ਅੰਦਰਲੇ ਤਿਆਗ ਦੇ ਤੇ ਬਿਨਾਂ ਭਗਵੰਤ ਦੇ ਪ੍ਰੇਮ ਵਿਚ ਲੀਨ ਹੋਏ ਦੇ ਆਪ ਤੇ ਫਫੇ ਹੋ ਬੈਠੇ ਹੋ, ਉਪਦੇਸ਼ ਦਿੰਦੇ ਤੇ ਗੁਰੂ ਕਹਾਉਂਦੇ ਹਨ, ਕਵਿ ਜੀ ਦੇ ਇਸ ਲਿਖੇ ਪ੍ਰਸੰਗ ਤੇਂ ਤੇ ਉਸ ਵਿਚ ਸਤਿਗੁਰਾਂ ਦੇ ਦਿਤੇ ਉਪਦੇਸ਼ ਤੇਂ ਲਾਭ ਉਠਾਉਣਾ ਚਾਹੀਏ। ਨਿਰੇ ਵੇਦਾਂਤੀ ਮਸਲਿਆਂ ਦੀ ਘੋਟਾ-ਘਾਟੀ ਦੇ-ਮੈਂ ਏਹਮ-ਦੀਆਂ ਭੋਗਾਂ ਵਿਹਤ ਹੁੰਦੀਆਂ ਤਾਂ ਸਤਿਗੁਰ ਪੰਚਮ ਪਾਤਸ਼ਾਹ ਜੀ ਕਾਨ੍ਹੇ ਦਾ ਵਾਕ ਕਿਉਂ ਝੂਸਕਾਰ ਕਰ ਦੇਂਦੇ।

ਆਗਯਾ ਕੋ ਹੁਇ ਕਰਿ ਬਿਦਾ। ਬੇਦਨ ਕਰਿ ਗਮਨਜੋ ਸੋ ਤਦਾ। ਜਾਇ ਵਲਾਇਤ ਮੈਂ ਤਬਿ ਰਹਜੋ। ਸਭਿ ਸੰਗਤ ਤੇ ਧਨ ਕੋ ਲਹਜੋ ॥ ੬ ॥ ਸਿੱਖ ਅਬਿੱਤਨਿ ਜਿਤਿਕ ਅਚਾਵਹਿ। ਸੋ ਸਗਰੀ ਗੁਰ ਮੂਜਰੇ ਪਾਵਹਿ। ਧਰਮ-ਸਾਲ ਕਾਬਲ ਮਹਿੰ ਕੀਨਸਿ। ਤਹਿੰ ਕੋ ਛੁਧਿਤ ਰਹਨਿ ਨਹਿੰ ਦੀਨਸਿ ॥ ੭॥ ਸਤਿਗੁਰ ਪ੍ਰੇਮ ਕਰੇ ਨਿਤ ਮਾਤਾ[1]। ਸੱਤਿਨਾਮ ਸਿਮਰਤਿ ਸੁਖਦਾਤਾ। ਧਯਾਨ ਪਰਾਯਨ ਰਹਿ ਅਧਿਕਾਈ। ਬਹੁ ਚਿਰ ਰਾਖਹਿ ਬ੍ਰਿੱਤਿ ਟਿਕਾਈ ॥ ੮ ॥ ਪ੍ਰੇਮ ਭਗਤਿ ਤਿਸ ਕੀ ਬਹਿ ਜਾਣੀ। ਸ਼੍ਰੀ ਸਤਿਗੁਰ ਕੇ ਮਨ ਮਹਿੰ ਭਾਣੀ। ਸਭਾ ਮਾਂਹਿ ਸ਼੍ਰੀ ਬਦਨ ਬਖਾਣੀ। 'ਗੋਂਦਾ' ਸੇਵਤਿ ਪ੍ਰੀਤਿ ਮਹਾਣੀ ॥ ੯ ॥ ਦਿਨ ਪ੍ਰਤਿ ਧਰੈ ਧਯਾਨ ਗੁਰੁ ਮੂਰਤਿ। ਅੰਗ ਪ੍ਰਤਯੰਗ ਜਥਾ ਸ਼ੁਭ ਸੂਰਤਿ।ਨੇਮ ਕਰਤਿ ਸੋ ਜਿਤਿਕ ਸਮੈਂ ਕੋ। ਧਰੈ ਧਯਾਨ ਗੁਰ ਚਰਨਨਿ ਮੈਂ ਕੋ'॥੧੦॥ਇਕ ਦਿਨ ਗੋਂਦੇ ਮੱਜਨ ਠਾਨਾ। ਪੂਥਮੈ ਸ਼੍ਰੀ ਜਪੁ ਪਾਠ ਬਖਾਨਾ॥ਪੁਨ ਸਤਿਗੁਰ ਕੋ ਲਾਯਹੁ ਧਯਾਨਾ। ਬਢਜੋ ਅਨੰਦ ਬ੍ਰਿਤੀ ਠਹਿਰਾਨਾ ॥ ੧੧ ॥ ਧਯਾਨ ਬਿਖੈ ਗੁਰ ਕੇ ਨਿਜ ਹਾਥ। ਪਦ ਅਰਬਿੰਦ ਗਹੇ ਰਤਿ ਸਾਥ[2]।ਇਸ ਅਨੰਦ ਮੈਂ ਲੈ ਹੁਇਗਯੋ।ਨਿਰਬਿਕਲਪ ਸਮਾਧਿ[3] ਚਿਤ ਠਯੋ ॥੧੨॥ ਨਹਿੰ ਸਰੀਰ ਕੀ ਸੁਧ ਕੁਛ ਰਹੀ। ਨਿਸ਼ਚਲਤਾ ਐਸੀ ਤਿਨ ਗਹੀ। ਸੁਨਹਿ ਨ ਦੇਖਹਿ;ਪਰਸ ਨ ਜਾਨੈ।ਰਸਨਾ,ਘ੍ਰਾਨ[4] ਬਿਸ਼ਯ ਨਹਿੰ ਮਾਨੈ॥੧੩॥ਟਿਕੀ ਬ੍ਰਿੱਤਿ ਮਹਿੰ ਭਯੋ ਅਨੰਦਾ। ਕਰ ਮਹਿੰ ਗਹਿ ਗੁਰ ਪਦ ਅਰਬਿੰਦਾ।ਅਚਲ ਹੋਇ ਕਰਿ ਬੈਠਜੋ ਰਹਜੋ। ਅਪਰ ਨ ਕਿਨਹੂੰ ਤਿਨ ਕੁਛ ਕਹਜੋ॥੧੪॥ਗੁਰ ਦਰਸ਼ਨ ਮਹਿੰ ਗਯੋ ਸਮਾਇ।ਸਾਗਰ ਬਿਖੈ ਬੂੰਦ ਕੋ ਭਾਇ। ਸ਼੍ਰੀ ਕੀਰਤਿਪੁਰਿ ਗੁਰ ਹਰਿਰਾਇ। ਸਿੰਘਾਸਨ ਪਰ ਥਿਰੇ ਸੁਹਾਇ ॥੧੫॥ ਦੋਨੋਂ ਚਰਨ ਇਕੱਤ੍ਰਹਿ ਕਰੇ।ਬੈਠਿ ਰਹੇ ਨਹਿੰ ਹਲਿਬੋ ਧਰੇ। ਭਈ ਭੋਰ ਤੇ ਨਿਸ਼ਚਲ ਭਏ। ਜਬਿ ਦੁਇ ਜਾਮ ਬੀਤ ਦਿਨ ਗਏ॥੧੬॥ਗੁਹਜ ਬਾਤ ਨਹਿੰ ਕਿਨਹੂੰ ਜਾਨੀ। ਥਿਰੇ ਸਮੀਪ ਮੌਨਤਾ ਠਾਨੀ। ਭਯਾਰ ਅਹਾਰ ਅਨੇਕ ਪੁਕਾਰੇ। ਆਨਿ ਰਸੋਈਆ ਖਰੇ ਅਗਾਰੇ ॥ ੧੭ ॥ ਹਾਥ ਜੋਰਿ ਅਰਦਾਸਬਖਾਨੀ।ਗੁਰ ਮਹਾਰਾਜ ਨ ਬੋਲੇਬਾਨੀ।ਪਿਖਿ ਸੁਭਾਇ ਕੋ ਬਿਸਮੈ ਹੋਏ। ਸਤਿਗੁਰ ਕਿਸ ਕੀ ਦਿਸ਼ਿ ਨਹਿੰ ਜੋਏ ॥ ੧੮ ॥ ਲੀਲ੍ਹਾ ਮਹਾਂ ਪ੍ਰੇਮ

---

[1]ਪ੍ਰੇਮ ਕਾਰਨ ਵਿਚ ਨਿਤ ਮਸਤ ਰਹੇ। [2]ਪ੍ਰੇਮ ਨਾਲ। [3]ਉਹ ਸਮਾਧੀ ਜਿਸ ਵਿਚ ਗਜਾਤਾ ਤੇ ਗਜੇਯ ਵਿਚ ਅੰਤਰਾ ਨਾ ਰਹੇ। [4]ਸੁੰਘਣ ਦੀ ਸ਼ਕਤੀ।

ਕੀ ਸ੍ਵਾਮੀ[1]। ਕੌਨ ਲਖੈ ਬਿਨ ਅੰਤਰਜਾਮੀ। ਦੁਇ ਘਰਿਕਾ ਬਿਤ ਗਏ ਪਿਛਾਰੀ। ਪੁਨ ਸੇਵਕ ਅਰਦਾਸ ਉਚਾਰੀ ॥ ੧੯ ॥ ਸਤਿਗੁਰ ਨਹੀਂ ਕਹਨੋ ਕਛੁ ਫੇਰੇ। ਬੈਠਿ ਰਹੋ ਸਭਿ ਬਿਸਮ ਬਡੇਰੇ।ਚਤੁਰ ਘਟੀ ਬੀਤੇ ਪੁਨ ਦਾਸ। ਹਾਥ ਜੋਰਿ ਕੀਨਸਿ ਅਰਦਾਸ॥੨੦॥ 'ਸਿੱਧ[2] ਅੰਨ ਸਭਿ ਸੀਤਲ ਭਯੋ। ਰਾਵਰਿ ਬਿਨ ਕਿਨਹੂੰ ਨਹਿੰ ਖਯੋ। ਹੁਕਮ ਆਪ ਕੋ ਹੋਇ ਸੁ ਕਰੈਂ। ਬਰਤਹਿ ਦੇਗ ਕਿਧੌਂ ਇਮ ਧਰੈਂ" ॥੨੧॥ ਸੁਨਿ ਗੁਰ ਭ੍ਰਕੁਟਿ ਕਰਿ ਭ੍ਰਿਸ ਕਾਲਾ। ਰਹੋ ਸਿੰਘਾਸਨ ਅਚਲ ਕ੍ਰਿਪਾਲਾ। ਦੋਇ ਘਟੀ ਦਿਨ ਰਹਨੋ ਸੁ ਜਾਇ[3]। ਕਹਨੋ ਬਹੁਰ ਸੇਵਕ ਸਮੁਦਾਇ॥ ੨੨ ॥ 'ਗੁਰੂ ਗਰੀਬ ਨਿਵਾਜ ਕ੍ਰਿਪਾਲਾ ! ਲੀਲ੍ਹਾ ਤੁਮਰੀ ਅਧਿਕ ਬਿਸਾਲਾ। ਹਮ ਅਲਪੱਗ ਜੀਵ ਕਮ ਜਾਨੈਂ। ਬਿਨਾ ਆਪ ਕੇ ਕਰੇ ਬਖਾਨੈ ॥ ੨੩ ॥ ਸਰਬ ਦਨੋਸ ਬੈਠਨੋ ਸੁ ਬਿਤਾਯੋ। ਰਾਵਰ ਨੇ ਪਗ ਨਹੀਂ ਹਿਲਾਯੋ।ਦੇਗ ਬਿਖੈ ਭੋਜਨ ਸਭਿਤਮਾਰ। ਧਰਨੋ ਰਹਨੋ ਸੋ ਭਿਸੀ ਪ੍ਰਕਾਰ ॥ ੨੪ ॥ ਸਿੱਖਜਨਿ ਕੇਰ ਸੰਦੇਹ ਮਹਾਨਾ। ਕਮ ਕਾਰਨ ਭਾ ਕਰਹੁ ਬਖਾਨਾ'। ਦਾਸਨਿ ਕੀ ਸੁਨਿ ਕੈ ਅਰਦਾਸ। ਬਿਕਸਤਿ ਮੁਖਿ ਤੇ ਕੀਨਿ ਪ੍ਰਕਾਸ਼॥੨੫॥'ਕਾਬਲ ਮਹਿੰ ਗੋਂਦਾ ਸਿਖ ਰਹੋ। ਧੰਨੇ ਧਨ੍ਯਾਨ ਦੋਨੋ ਪਦ ਗਹੋ। ਕਿਸ ਬਿਧਿ ਤਿਸ ਤੇ ਚਰਨ ਛੁਟਾਵੌਂ। ਬਿਨਾ ਛੁਟੇ ਕਿਮ ਲੰਗਰ ਜਾਵੌਂ ॥੨੬॥ ਰਹਨੋ ਉਡੀਕਤਿ ਛੋਰਹਿ ਮੋਹੀ। ਦਿਢ ਗਹਿ ਰਾਖਨੋ ਤਜਾਗ ਨ ਹੋਹੀ'।ਜਬਿ ਸੰਧਯਾ ਹੋਈ ਦਿਨ ਗਯੋ।ਤਬਿ ਗੋਂਦਾ ਜਾਗਤਿ ਭਾਂਹਿ ਭਯੋ ॥੨੭॥ ਛੁਟੀ ਸਮਾਧਿ ਦੇਹਿ ਸੁਧ ਹੋਈ। ਭਜੇ ਚਰਨ ਗੁਰ ਕੇ ਤਬਿ ਦੋਈ। ਉਠਿ ਕਰਿ ਗਮਨੇ ਸ੍ਰੀ ਹਰਿਰਾਇਸਦਾ ਪ੍ਰੇਮ ਬਸਿ ਜਿਨਹੁੰ ਸੁਭਾਇ ॥੨੮॥ ਸਿਖ ਬਿਸਮਾਦ ਰਹੇ ਸੁਨਿ ਦੇਖਿ। ਜਾਨਨੋ ਸਿਖ ਕੋ ਪ੍ਰੇਮ ਵਿਸ਼ੇਖ। ਕ੍ਰਿਪਾਸਿੰਧੁ ਲੰਗਰ ਮਹਿੰ ਆਏ। ਭੋਜਨ ਅਨਿਕ ਪ੍ਰਕਾਰ ਬ੍ਰਤਾਏ॥੨੯॥ ਸੰਗਤਿ,ਸੇਵਕ,ਸਿੱਖਜਨਿ, ਸੂਰਨਿ[4]। ਕਰਨੋ ਅਹਾਰ ਛੁਧਿਤ ਸੰਪੂਰਨ। ਸੁਨਿ ਸਤਿਗੁਰ ਤੇ ਸਰਬ ਬ੍ਰਿਤਾਂਤ। ਸਭਿ ਸੰਗਤਿ ਜਾਨਨੋ ਬੱਖ੍ਯਾਤ ॥੩੦॥–ਨਿਰਨੈ ਕਰੈਂ ਜਿ ਗੋਂਦਾ ਆਵੈ। ਮਿਲਿ ਬੁਝੈਂ ਸੋ ਸਕਲ ਬਤਾਵੈ–। ਕੇਤਿਕ ਦਨੋਸ ਬਹੁਰ ਬਿਤਿ ਗਏ। ਗੋਂਦਾ ਬਜ ਸੰਗਤਿ ਸੰਗ ਲਏ॥ ੩੧ ॥ ਜਿਤੇ ਵਿਲਾਇਤ ਕੇ ਸਿਖ ਬ੍ਰਿੰਦ। ਲੈ ਕਰਿ ਅਪਨੇ ਸੰਗ

[1]ਮ੍ਹਾਮੀ ਦੀ। [2]ਤਿਆਰ ਕੀਤਾ ਹੋਇਆ। [3]ਪੱਕਾ। [4]ਜਾਂ ਏ ਘੜੀ ਦਿਨ ਰਹਿਆ ਫ਼ਾਰਦ ਬਾਕੀ ਰਹਿ ਗਿਆ। [5]ਸੂਰਮਿਆਂ ਨੇ।

ਬਿਲੰਦ। ਚਲਿ ਕਾਬਲ ਤੇ ਦਰਸ਼ਨ ਕਾਰਨ। ਆਵਤਿ ਕਰਤੇ ਸ਼ਬਦ ਉਚਾਰਨ ॥ ੩੨ ॥ ਪ੍ਰੇਮ ਭਰੇ ਬਹੁ ਆਇ ਪਹੁੰਚੇ। ਸਤਿਗੁਰ ਪ੍ਰੇਮ ਜਿਨਹੁੰ ਮਨ ਰੁਚੇ। ਕੀਰਤਿਪੁਰਿ ਮਹਿ ਆਨਿ ਪ੍ਰਵੇਸ਼ੇ। ਸੰਗਤਿ ਬ੍ਰਿੰਦ ਅਕੋਰ ਵਿਸ਼ੇਸ਼ੇ ॥੩੩॥ ਸ਼੍ਰੀ ਸਤਿਗੁਰ ਚਿਤ ਸਨਾ ਮਝਾਰੇ।ਦਰਸ਼ਨ ਕਰਨੋ ਆਨਿ ਸਿਖ ਸਾਰੇ। ਢੁਰਤਿ ਚਮਰ ਦੁਇ ਦਿਸ਼ਿ ਬਹੁ ਸੋਭ[1]। ਉਛਹਿ ਮਰਾਲ ਤਥਾ ਛਬਿ ਦੋਭ ॥ ੩੪ ॥ ਗਾਇੰ ਰਬਾਬੀ ਰਾਗ ਅਨੇਕ। ਸੁੰਦਰ ਸ਼ਬਦ ਬਿਸਾਲ ਬਿਬੇਕ। ਜੋਧਾ ਬ੍ਰਿੰਦ ਸਭਾ ਸਭਿ ਭਰੀ। ਛਰੀਦਾਰ[2] ਕੰਚਨ ਕੀ ਜਰੀ ॥ ੩੫ ॥ ਕਰਤਿ ਮੇਵਰੇ ਸਿਖ ਅਰਦਾਸ। ਪੁਰਹਿੰ ਕਾਮਨਾ ਸਤਿ-ਗੁਰ ਪਾਸ। ਕਾਬਲ ਕੀ ਸੰਗਤਿ ਤਿਸ ਕਾਲ। ਦਰਸਤਿ ਭੇ ਧਰਿ ਭੇਟ ਬਿਸਾਲ ॥ ੩੬ ॥ ਗੋਂਦਾ ਮੁੱਖਜ ਜਿਨਹੁੰ ਕੇ ਮਾਂਹਿ। ਆਇ ਮਿਲੇ ਬੈਠੇ ਪੁਨ ਪਾਹਿ। ਖੁਸ਼ੀ ਕ੍ਰਿਪਾਲ ਸਰਬ ਪਰ ਕਰੀ। ਰਿਦੇ ਕਾਮਨਾ ਜਸ ਜਸ ਪੁਰੀ ॥੩੭॥ ਤਬਿ ਸਿੱਖਜਨ ਸੋ ਬਾਤ ਚਲਾਈ। 'ਕਿਮ ਸਮਾਧਿ ਗੋਂਦੇ ਸੁ ਲਗਾਈ ?' ਸੁਨਿ ਕਾਬਲ ਕੇ ਸਿੱਖਜ ਅਲਾਵੈਂ। ਜੋ ਤਿਸ ਕੇ ਨਿਤ ਪਾਸ ਰਹਾਵੈਂ ॥੩੮॥ 'ਇਕ ਦਿਨ ਬੈਠਜੋ ਕਰਿ ਇਸ਼ਨਾਨ। ਮੂੰਦਿ ਬਿਲੋਚਨ ਲਾਯਹੁ ਧਜਾਨ। ਸਭਿ ਦਿਨ ਬੀਤ ਗਯੋ ਚਿਤ ਬੈਸਾ। ਨਾਂਹੁ ਸੁਧਿ ਤਨ ਕੀ ਲਘੁ, ਗਿਰ ਜੈਸਾ[3] ॥ ੩੯ ॥ ਨਹਾਂ ਕਹਜੋ ਕਿਸ ਨੇ ਇਹ ਭਾਂਤੀ। ਬਿਨ ਅਹਾਰ ਇੰਦ੍ਰੀ ਮਨ ਸ਼ਾਂਤੀ। ਸੂਰਜ ਅਸਤ ਭਯੋ ਤਿਸ ਕਾਲ। ਤਬਿ ਹੋਯੋ ਤਨ ਸੁਧ ਕੇ ਨਾਲ ॥ ੪੦ ॥ ਇਮ ਹੋਈ ਇਕ ਦਿਨ ਧੂਮਸਾਲ। ਚਾਰਹੁੰ ਜਾਮ ਸਮਾਧਿ ਬਿਸਾਲ। ਭੂਮ ਕਿਮ ਬੂਝਤਿ ਦੇਹੁ ਸੁਨਾਈ ?। ਕਿਸ ਪ੍ਰਕਾਰ ਸੁਧ ਇਹ ਠਾਂ ਆਈ' ॥ ੪੧ ॥ ਸੁਨਿ ਕੈ ਤਿਨ ਸਭਿ ਕਹਜੋ ਬ੍ਰਿਤਾਂਤ। ਜਿਮ ਸਤਿਗੁਰ ਕੀਨਸਿ ਬੱਖਜਾਤ। 'ਚਾਰ ਜਾਮ ਬੈਠੇ ਹੀ ਰਹੋ। ਕਹਿਤ ਭਏ–ਹਮਰੇ ਪਦ ਗਹੋ ॥ ੪੨ ॥ ਕਿਮ ਲੰਗਰ ਮਹਿੰ ਕਰਹਿੰ ਪਧਾਨਾ–। ਥਿਰੇ ਸਿੰਘਾਸਨ ਕ੍ਰਿਪਾ ਨਿਧਾਨਾ'। ਸੁਨਿ ਦ੍ਰਿਹਦਿਸ਼ਿ ਕੇ ਸਭਿ ਬਿਰਤਾਂਤ। ਬਿਸਮੈ ਹੋਏ ਲਾਖ ਸਿੱਧਾਂਤ ॥ ੪੩ ॥ 'ਸਤਿਗੁਰ ਮਹਿਮਾ ਮਹਾਂ ਮਹਾਨੇ। ਕਜਾ ਅਲਪੱਗਜ ਜੀਵ ਹਮ ਜਾਨੈਂ'। ਭਾਈ ਗੋਂਦੇ ਕੀ ਬਡਿਆਈ। ਭਈ ਆਧਕ ਸ਼੍ਰੀ ਮੁਖ ਤੇ ਗਾਈ ॥ ੪੪ ॥ ਪ੍ਰੇਮ ਅਧੀਨ

[1]ਦਿੰਦਾ। [2]ਚੋਬਦਾਰ। [3]ਤਨ ਦੀ ਏਹੋ ਬੀ ਸੁਧ ਨਾਂ ਸੀ (ਤੇ ਐਵੇਂ ਅਦਿੱਲ ਟਿਕਾ ਰਿਹਾ) ਜਿਵੇਂ ਪਰਬਤ।

ਪ੍ਰਮੇਸ਼ੁਰ ਜਾਨਾ। ਨਿਤ ਪ੍ਰੇਮੀ ਕੇ ਬਸੀ ਮਹਾਨਾ। ਅਸ ਪ੍ਰਭੁ ਕੋ ਜੋ ਮਨਹੁ ਬਿਸਾਰੈ। ਮਾਨੁਖ ਜਨਮ ਜਗਤ ਸੋ ਹਾਰੈ ॥ ੪੫ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਕਲ ਰਾਸੇ 'ਗੋਂਦੇ ਕੇ' ਪ੍ਰਸੰਗ ਬਰਨਨੇ ਨਾਮ ਪੰਚਮੋ ਅੰਸੂ ॥ ੫ ॥

੬ [ਸਿੱਖਾਂ ਨੂੰ ਉਪਦੇਸ਼]।

ਦੋਹਰਾ। ਸ਼੍ਰੀ ਸਤਿਗੁਰ ਹਰਿਰਾਇ ਜੀ ਸਿੱਖਨਿ ਦੇਂ ਉਪਦੇਸ਼ਾ'ਗੁਰ ਨਮਿੱਤ ਲੰਗਰ ਕਰਹੁ ਹੁਇ ਕੱਲ੍ਯਾਨ ਵਿਸ਼ੇਸ਼' ॥ ੧ ॥ ਚੌਪਈ ॥ ਇਮ ਸਤਿ-ਗੁਰ ਤੇ ਸੁਨਿ ਸਿਖ ਜਾਵੈਂ। ਨਿਜ ਨਿਜ ਗ੍ਰਿਹ ਲੰਗਰ ਵਰਤਾਵੈਂ। ਭੁਖਾ ਰਹਨਿ ਨ ਕੋਈ ਪਾਇ। ਸਤਿ ਸੰਗਤਿ ਕੋ ਦੇਂ ਤ੍ਰਿਪਤਾਇ ॥ ੨ ॥ ਪੁਰਿ ਗ੍ਰਾਮਨਿ ਮਹਿੰ ਗੁਰ ਸਿਖ ਜਹਾਂ। ਛੁਧਿਤ ਸੁ ਭੋਜਨ ਪ੍ਰਾਪਤਿ ਤਹਾਂ। ਨਿਰਧਨ,ਰੰਕ, ਅਨਾਥ ਮਹਾਨੇ। ਅੰਗ ਭੰਗ ਹੁਇ,ਮਿਲੈ ਨ ਖਾਨੇ ॥੪॥ ਸੋ ਸਗਰੇ ਪੁਰਿ ਗ੍ਰਾਮ ਮਝਾਰਾ। ਗੁਰ ਸਿੱਖਨਿ ਕੇ ਕਰਹਿੰ ਅਹਾਰਾ। ਜਿਨ ਕੇ ਬਹੁ ਧਨ ਗ੍ਰਿਹ ਮੈਂ ਨਾਂਹੀ। ਸੋ ਮਿਲਿ ਕਰਿ ਕੈ ਆਪਸਿ ਮਾਂਹੀ ॥ ੪ ॥ ਇਕ ਥਲ ਦੇਗ ਗੁਰੂ ਹਿਤ ਕਰੈਂ। ਛੁਧਿਤ ਹੋਤਿ ਸੋ ਉਦਰ ਸੁ ਭਰੈਂ।ਗੁਰ-ਸਿਖ ਗੁਰ ਸਿੱਖਨਿ ਪੈ ਜਾਇ।ਤਿਹ ਸਨਮਾਨਹਿੰ ਕਰਿ ਬਹੁ ਭਾਇ ॥ ੫ ॥ ਦੇ ਭੋਜਨ ਕੋ ਤਿਹ ਤ੍ਰਿਪਤਾਵੈਂ। ਭੁਖਾ ਸਿਖ ਕੋ ਰਹਨਿ ਨ ਪਾਵੈ। ਪ੍ਰੀਤਿ ਧਾਰਿ ਗੁਰ ਸਿੱਖਨਿ ਸੇਵੈਂ। ਸਾਦਰ ਸਤਿਸੰਗਤਿ ਮਿਲਿ ਜੇਵੈਂ ॥੬॥ ਇਹ ਸਭਿ ਦਿਸ਼ਿ ਤੇ ਸਤਿਗੁਰ ਪਾਸ। ਆਨਿ ਆਨਿ ਠਾਨਹਿੰ ਅਰਦਾਸ। 'ਅਮੁਕੇ ਪੁਰਿ ਮੈਂ ਅਮੁਕੇ ਗ੍ਰਾਮੂ। ਚਲਹਿ ਦੇਗ ਅਮੁਕੇ ਸਿਖ ਧਾਮੂ' ॥ ੭ ॥ ਸੁਨਿ ਸੁਨਿ ਸਤਿਗੁਰ ਹੋਇੰ ਪ੍ਰਸੰਨ। ਨਿਜ ਸਿੱਖਨਿ ਕੋ ਭਾਖਹਿੰ 'ਧੰਨ'। ਦੇਗ ਗੁਰੂ ਕੀ ਬਹੁਤ ਸਥਾਨ। ਪੁਰਿ ਪੁਰਿ ਮਹਿੰ ਮਹਿਮਾ ਮਹੀਆਨ ॥੮॥ ਸੁਜਸੁ ਹੋਇ ਸ਼੍ਰੀ ਸਤਿਗੁਰ ਕੇਰਾ। ਊਚ ਨੀਚ ਬਹੁ ਦੇਸ਼ ਘਨੇਰਾ। ਜੋ ਦਰਸ਼ਨ ਗੁਰ ਕੇ ਚਲਿ ਆਵੈ।ਹੁਇ ਕ੍ਰਿਪਾਲ ਉਪਦੇਸ਼ ਦ੍ਰਿੜ੍ਹਾਵੈਂ ॥੯॥ 'ਮਮ ਸਿਖ ਹੋਇ ਜੁ,ਸੇਵਾ ਕਰੈ।ਨੀਵੈਂ ਮਨ ਭਗਤੀ ਕੋ ਧਰੈ। ਪਰਉਪਕਾਰ ਸਦਾ ਉਰ ਧਾਰੈ। ਕਿਸਹੂੰ ਕੀ ਨਹਿੰ ਨਿੰਦ ਉਚਾਰੈ ॥੧੦॥ ਸੱਤਿਨਾਮ ਕੋ ਨਹੀਂ ਬਿਸਾਰੈ। ਉਠਤਿ ਬੈਠਤਿ ਰਿਦੈ ਸੰਭਾਰੈ।ਕਿਰਤ ਧਰਮ ਕੀ ਸਦਾ ਕਮਾਵੈ। ਸੇਵੈ ਸਿੱਖਾਨ ਕੋ ਤ੍ਰਿਪਤਾਵੈ' ॥ ੧੧ ॥ ਏਕ ਬੇਰ ਬੈਸਾਖੀ ਮੇਲੇ। ਦੇਸ਼ ਦੇਸ਼ ਕੇ ਸਿੱਖ ਸਕੇਲੇ। ਗੁਰਸਿੱਖਨਿ ਚਿਤ ਚਾਉ ਬਿਸਾਲੇ। ਚਲਿ ਆਏ ਮਿਲ ਕਰਿ ਹਿਤ ਨਾਲੇ॥੧੨॥ਜਥਾਜੋਗ ਉਪਹਾਰਨਿ ਲੀਨੇ।ਆਇਸਭਿਨਿ

ਗੁਰ ਦਰਸ਼ਨ ਕੀਨੋ। ਹੇਰਿ ਹੇਰਿ ਉਰ ਭਯੋ ਅਨੰਦ। ਗਨ ਚਕੋਰ ਜਿਮ ਪੂਰਨ ਚੰਦ ॥ ੧੩ ॥ ਸਤਿਗੁਰ ਸੂਰਜ ਨਦਰੀ ਆਏ। ਲੋਚਨ ਕਮਲ ਸਭਿਨਿ ਬਿਕਸਾਏ। ਜਿਮ ਚਾਤ੍ਰਿਕ ਹੁਇ ਅਧਿਕ ਤ੍ਰਿਖਾਏ। ਬੂੰਦ[1] ਗੁਰੂ ਦਰਸ਼ਨ ਤ੍ਰਿਪਤਾਏ ॥ ੧੪ ॥ ਜਿਸ ਪ੍ਰਕਾਰ ਮ੍ਰਿਗ ਤ੍ਰਿਸ਼ਨਾ ਧਾਏ। ਸੁਧਾ ਸਮੁੰਦ੍ ਮਿਲਨੋ ਹਰਖਾਏ। ਮਨਹੁੰ ਭੌਰ ਗਨ ਭ੍ਰਮਤਿ ਬਿਲੰਦ।ਭਏ ਸਥਿਰ ਪਿਖਿ ਪਗ ਅਰਬਿੰਦ ॥ ੧੫ ॥ ਦਰਸ਼ਨ ਕਰਿ, ਦੈ ਕਰਿ ਉਪਹਾਰ। ਹਾਥ ਜੋਰਿ ਪਗ ਬੰਦਨ ਧਾਰਿ। ਬੈਠੇ ਸ਼੍ਰੀ ਸਤਿਗੁਰ ਪਰਵਾਰਨੋ[2]। ਜਥਾ ਚੰਦ੍ਰਮਾ ਉਡ ਦਿਸ਼ਿ ਚਾਰਨੋ[3] ॥੧੬॥ ਬਹੁ ਸਿੱਖਨਿ ਤਬਿ ਬਾਤ ਚਲਾਈ। 'ਅਮਕੇ ਸਿੱਖਨਿ ਦੇਜ਼ਾ ਬਨਾਈ। ਬਹੁ ਸੰਗਤਿ ਕੀ ਸੇਵਾ ਕਰਿਹੀ। ਦੇਤਿ ਅਹਾਰ ਭਾਉ ਕੋ ਧਰਿਹੀ ॥੧੭॥ ਪੁਰਿ ਗ੍ਰਾਮਨਿ ਸਤਿਗੁਰ ਜਸੁ ਭਯੋ। ਨਿਤ ਲੰਗਰ ਕੋ ਸਿੱਖਜਨਿ ਦਯੋ। ਰਾਵਰ ਕੋ ਉਪਦੇਸ਼ ਕਮਾਵੈਂ। ਗੁਰ ਕੋ ਪ੍ਰੇਮ ਅਹਾਰ ਅਚਾਵੈਂ' ॥੧੮॥ ਸ਼੍ਰੀ ਹਰਿਰਾਇ ਬਾਕ ਜਬਿ ਸੁਨਨੋ। ਸਭਾ ਮਝਾਰ ਸਭਿਨਿ ਸੋਂ ਭਨਨੋ। 'ਸਿੱਖ ਕੌਨ ਸੋ ਹਮੈ ਬਤਾਵਹੁ। ਦੇਗ ਦੇਤਿ, ਤਿਨ ਕੋ ਦਿਖਰਾਵਹੁ ॥ ੧੯ ॥ ਸੇਵ ਭਗਤਿ ਕੀ ਜੁਗਤਿ ਬਿਸਾਲਾ[4]। ਹਮ ਬੁਝਹਿੰ ਤਿਨ ਕੋ ਇਸ ਕਾਲਾ'। ਤਬਹਿ ਸਿੱਖ ਉਠਿ ਕਰਿ ਦੁਇ ਫਿਰੇ। ਜਹਿੰ ਜਹਿੰ ਬੈਠੇ ਦੇਖਨਿ ਕਰੇ ॥ ੨੦ ॥ ਕਰਿ ਇਕੱਤ੍ਰ ਗੁਰ ਢਿਗ ਲੈ ਆਏ। ਖਰੇ ਸਮੁਖ ਨਿਜ ਸੀਸ ਨਿਵਾਏ। ਸ਼੍ਰੀ ਹਰਿਰਾਇ ਹੇਰਿ ਤਿਨ ਓਰੇ। ਖਰੇ ਅਗਾਰੀ ਸੁਗ ਕਰ ਜੋਰੇ ॥ ੨੧ ॥ ਬੂਝਨਿ ਕਰੇ 'ਕੌਨ ਬਿਧਿ ਸੇਵਾ ? ਤੁਮ ਨੇ ਕੀਨਸਿ ਹਿਤ ਗੁਰਦੇਵਾ ?' ਤਬਿ ਸਿੱਖਜਨਿ ਸਭਿ ਭੇਦ ਸੁਨਾਯੋ। 'ਦਯਾ ਧਾਰ ਜੋ ਸਿਖ ਚਲਿ ਆਯੋ॥੨੨॥ਤਿਸ ਕੋ ਭੋਜਨ ਦੇ ਤ੍ਰਿਪਤਾਇਵ। ਸਾਂਝਨਿ ਪਿਛਾਰੀ ਤੇ ਹਮ ਖਾਇਵ। ਜਿਤਿਕ ਅਤਿੱਥ ਕ੍ਰਿਪਾ ਕਰਿ ਆਵੈਂ। ਲੰਗਰ ਤੇ ਅਹਾਰ ਸਭਿ ਖਾਵੈਂ' ॥੨੩॥ ਨਿਜ ਸੇਵਾ ਕਰਤੇ ਜਿਮ ਰਹੈ। ਅਪਨੇ ਕਰਮ ਸਮੁਹਨਿ ਕਹੈ। ਸੁਨਤਿ ਖਿਮਾ ਕਰਿ ਰਹੇ ਗੁਸਾਈਂ। ਨਹਿੰ ਸ਼੍ਰੀ ਮੁਖ ਤੇ ਕਛੂ ਅਲਾਈ ॥ ੨੪ ॥ ਤਬਿ ਸੰਗਤਿ ਸਭਿ ਕੀਨਸਿ ਬਿਨਤੀ। 'ਰਹੀ ਪ੍ਰਭੂ ਜੀ ਹਮ ਉਰ ਗਿਨਤੀ। ਜਥਾ ਆਪ ਕੀ ਆਗਯਾ ਹੋਇ। ਤਥਾ ਕਰੈਂ ਸੁਨ ਕੈ ਸਭਿ ਕੋਇ' ॥੨੫॥ ਤਬਿ ਸ਼੍ਰੀ ਮੁਖ ਤੇ ਸਤਿ-

---

[1](ਸ਼ਾਂਤੀ) ਬੂੰਦ। [2]ਘੇਰਾ ਪਾਕੇ। [3]ਚਾਹੁੰ ਤਰਫਾਂ ਤੋਂ ਤਾਰਿਆਂ ਨਾਲ (ਘੇਰਿਆ ਹੋਇਆ)। [4]ਸੇਵਾ ਤੇ ਭਗਤੀ ਦੀ ਸੁਚਜੀ ਮ੍ਰਿਯਾਦ।

ਗੁਰ ਬੋਲੇ। ਜਗਤ ਭਗਤਿ ਕੀ ਰੀਤਿ ਅਮੋਲੇ।'ਸੁਨਹੁ ਸਿੱਖ! ਤੁਮ ਅਤਿ ਪ੍ਰਿਯ ਮੋਰੇ। ਕਰਨਿ ਪ੍ਰੇਮ ਕੀ ਨਿਤ ਉਰ ਲੋਰੇ ॥ ੨੬ ॥ ਯਾਂਤੇ ਸ਼ੁਭ ਉਪਦੇਸ਼ ਬਤਾਵੌਂ। ਜਮ ਸੰਕਟਿ ਤੇ ਤੁਮਹਿੰ ਛੁਟਾਵੌਂ।ਨਿਸ ਦਿਨ ਚਿਤਵਨ ਚਿਤਵਤਿ ਚਿਤ ਮੈਂ। ਮਮ ਸਿਖ ਪਾਪਤਿ ਹੁਇਂ ਸ਼ੁਭ ਗਤਿ ਮੈਂ ॥ ੨੭ ॥ ਸਮੈਂ ਚੁਕੇ ਤੇ ਜੋ ਸਿਖ ਆਇਵ। ਤਿਹ ਭੀ ਕਿਨਹੁ ਅਹਾਰ ਖੁਲਾਇਵ ? ਇਸ ਕੋ ਫਲ ਉੱਤਮ ਇਹ ਜਾਨੋ। ਅੰਨ ਦਾਨ ਸਮ ਦਾਨ ਨ ਮਾਨੋ' ॥ ੨੮ ॥ ਸੁਨਿ ਸਿਖ ਬੂਝਤਿ 'ਇਹੁ ਕਿਮ ਲਹੀਐ ? ਸਮੋ ਚੁਕਨੋ ਕਿਹ ਕੋ ਪ੍ਰਭੂ ! ਕਹੀਐ' । ਇਸ ਕੋ ਜਾਨਿ ਕਰਹਿੰ ਪੁਨ ਤੈਸੇ।ਹਿਤ ਕੋ ਕਰਨਿ ਆਪ ਕੋ ਜੈਸੇ'[1] ॥ ੨੯ ॥ ਦੋਹਰਾ ॥ ਫੁਰਮਾਇਵ ਸ਼੍ਰੀ ਬਦਨ ਤੇ 'ਬੀਤਨੋ ਸਮੋ ਅਹਾਰ। ਛੁਧਿਤ ਸਿੱਖ ਆਧੋ ਭਬਹਿ, ਤ੍ਰਿਪਤਾਵਹਿ ਕਰਿ ਤਯਾਰ॥ ੩੦ ॥ ਚੌਪਈ ॥ ਅਸ ਸੇਵਾ ਮਹਿੰ ਪ੍ਰੇਮ ਬਿਸਾਲ। ਕਰੈ ਤਯਾਰ ਪੁਨ ਦੈ ਹਿਤ ਨਾਲ। ਚੁਕੇ ਸਮੈ ਅਤਿਥਿ ਸਿਖ ਆਵੈ। ਭਾਉਭਗਤਿ ਸੋਂ ਤਿਸ ਤ੍ਰਿਪਤਾਵੈ ॥੩੧॥ ਅਸ ਸੇਵਾ ਮੈਂ ਕਰੌਂ ਪ੍ਰਮਾਨ। ਮੁਝ ਕੋ ਤ੍ਰਿਪਤਿ ਸੁ ਕਰੈ ਮਹਾਨ। ਅਤਿ ਪ੍ਰਸੰਨ ਮੈਂ ਤਿਸ ਪਰ ਹੋਵੌਂ।ਜਨਮ ਮਰਨ ਕੇ ਸੰਕਟ ਖੋਵੌਂ ॥ ੩੨ ॥ ਹਲਤਿ ਪਲਤਿ ਮੈਂ ਰਹੌਂ ਸਹਾਇਕ। ਰੋਛੌਂ ਦੇ ਕਰ ਬਿਘਨ ਨਸਾਇਕ। ਇਮ ਸੇਵਤਿ ਸਿਮਰਤਿ ਹਰਿਨਾਮੁ। ਸਤਿਸੰਗਤ ਤੇ ਪਾਵਨ ਧਾਮੁ[2] ॥੩੩॥ ਸੋਈ ਸਿੱਖ ਮੋਹਿ ਕੋ ਪਯਾਰੋ। ਸ੍ਵਾਸ ਸ੍ਵਾਸ ਮੈਂ ਸਦਾ ਸਮਾਰੌਂ। ਬਸੌ ਰਹੌਂ ਤਿਸ ਕੇ ਸੰਗ ਹੋਇ। ਪ੍ਰੇਮ ਫਾਸ ਤੇ ਐਂਚਤਿ ਜੋਇ' ॥ ੩੪ ॥ ਸੁਨਿ ਸੰਗਤਿ ਕੀਨੀ ਅਰਦਾਸ। 'ਇਹ ਸਭਿ ਬਿਧਿ ਹੈ ਰਾਵਰਿ ਪਾਸ। ਜਿਸ ਪਰ ਕਰਹੁ ਕ੍ਰਿਪਾ ਜਨ ਜਾਨਿ। ਤਿਸ ਕਉ ਦੇਤੇ ਸੇਵਾ ਦਾਨ॥੩੫॥ ਹਮ ਅਲਪੱਗ ਜੀਵ ਤੁਮ ਸ਼ਰਨੀ। ਕ੍ਰਿਪਾ ਆਪ ਕੀ ਸੰਕਟ ਟਰਨੀ[3] ।:— [4]ਗਿਰਾ ਗੁਰੂ ਭਵ ਸਾਗਰ ਤਰਨੀ[5]।ਮਥਨ ਗਯਾਨ ਅਗਨੀ ਕਹੁ ਅਰਨੀ[6]

---

[1]ਸਮਾ ਚੁਕਿਆ ਕਿਸ ਨੂੰ ਕਹੀਦਾ ਹੈ ਦੇ ਪ੍ਰਭੂ ! [2]ਜਿਵੇਂ ਆਪ ਨੂੰ (ਸਾਡਾ) ਹਿਤ ਕਰਨ ਦਾ (ਸੰਕਲਪ ਫੁਰਿਆ ਹੈ)। [3]ਘਰ ਪਵਿਤ੍ਰ ਹੁੰਦਾ ਹੈ। [4]ਟਾਰਨ ਵਾਲੀ। [5]ਗੁਰੂ ਜੀ ਬਾਣੀ ਦੀ ਮਹਿੰਮਾ ਕਹਿੰਦੇ ਹਨ। [6]ਏੜੀ ਰੁੜ। [7]ਗਿਆਨ ਅਗਨੀ (ਪ੍ਰਗਟ ਕਰਨੇ ਲਈ ਗੁਰਬਾਣੀ ਪੜ੍ਹਨਾ ਵਿਚਾਰਨਾ ਆਦਿ) ਅਰਣੀ ਮਥਨ ਤੁੱਲ ਹੈ [ਸੰਸਃ, ਅਰਣੀ=ਇਕ ਪ੍ਰਕਾਰ ਦਾ ਲਕੜੀ ਦਾ ਯੰਤ੍ਰ ਜੋ ਯੱਗ ਅਗਨੀ ਲਈ ਵਰਤਦੇ ਹਨ। ਜਿਸ ਦੇ ਦੋ ਹਿੱਸੇ ਹੁੰਦੇ ਹਨ ਅਧਰਾ ਤੇ ਉੱਤ੍ਰਾ। ਅਧਰਾ ਵਿਚ ਛੇਕ ਦੰਦਾ ਹੈ ਉਸ ਉਤੇ ਉੱਤ੍ਰਾ ਖੜੀ ਕਰਕੇ ਵੇਸੀ ਨਾਲ ਮਥਦੇ ਹਨ, ਛੇਕ ਹੇਠਾਂ ਬੁਰਾਦਾ ਦੇਖਦੇ ਹਨ ਜਿਸ ਨਾਲ ਅੱਗ ਲੱਗ ਉੱਠਦੀ ਹੈ]।

॥ ੩੬ ॥ ਸੱਤਨਾਮ ਸਿਮਰਨ ਜਨੁ ਧਰਨੀ[1]। ਤਿਸ ਨਿਪਜਾਵਨਿ ਹੈ ਸ਼ੁਭ ਧਰਨੀ[2]। ਤਿਹ ਲਖਿ ਅਰਥ, ਕਰੀ ਜਿਨ ਕਰਨੀ[3]। ਰਾਗ ਦ੍ਵੇਖ ਅਘ ਜੜਿ ਤਿਨ ਦਰਨੀ[4] ॥ ੩੭ ॥ ਗੁਰਬਾਨੀ ਬਰ ਜਨ[5] ਆਚਰਨੀ[6]। ਨਿਦੋ ਬਿਕਾਰਨਿ ਤਿਨ ਕੋ ਛਰਨੀ[7]। ਪ੍ਰੇਮ ਪ੍ਰਮੇਸਰ ਕੀ ਇਹ ਘਰਨੀ[8]। ਮਿਲੀ ਰਹੈ ਨਿਤ ਸ੍ਵਰਨ ਬਰਨੀ[9] ॥ ੩੮ ॥ ਨਿਜ ਦਾਸਨ ਕੀ ਕੇਵਲ ਕਰਨੀ[10]। ਸਿੰਘਨਿ ਸਮ ਹੈ ਤ੍ਰਿਸ਼ਨਾ ਕਰਨੀ[11]। [12]ਮਹਦ ਅਬਿੰਦਨਾ ਚੰਚਲ ਹਰਨੀ।ਕਰਿ ਨਿਜ ਬਲਕੋ ਤਤਛਿਨ ਹਰਨੀ[12]॥੩੯॥ਸ਼ੁਭ ਬਾਨੀ ਕੀ ਸੁਨੀ ਪ੍ਰਸੰਸਾ। ਜੋ ਦਾਸਨਿ ਕੋ ਨਾਸ਼ਨਿ ਸੰਸਾ। ਸੰਗਤਿ ਪਰ ਪ੍ਰਸੰਨ ਗੁਰ ਹੋਏ। ਕ੍ਰਿਪਾ ਦ੍ਰਿਸ਼ਟਿ ਸੋਂ ਸਗਰੇ ਜੋਏ ॥ ੪੦ ॥ ਭਗਤਿ ਅੰਕੁਰ ਸਭਿਨਿ ਕੇ ਉਗਸੋ।ਤਜਿਬਿਸ਼ਿਯਨਿ ਮਨਸਿਮਰਨ ਲਗਸੋ।ਕਰੇ ਕ੍ਰਿਤਾਰਥ ਸ਼ਭ ਮਗ ਪਾਇ। ਲਖੀ ਗੁਰੂ ਮਹਿਮਾ ਅਧਿਕਾਇ ॥ ੪੧ ॥ ਲਾਖਹੁੰ ਸਿੱਖਨਿ ਸ਼ੁਭ ਗਤਿ ਪਾਈ। ਕਹਿੰ ਲਗ ਕਥਹਿੰ ਗੁਰੂ ਵਡਿਆਈ।ਇਸ ਪ੍ਰਕਾਰ ਨਿਤ ਕਰਤਿ ਬਿਲਾਸੇ। ਸ਼੍ਰੀ ਸਤਿਗੁਰ ਹਰਿਰਾਇ ਪ੍ਰਕਾਸ਼ੇ ॥ ੪੨॥ ਕਰਹਿੰ ਚੇਸ਼ਟਾ[13] ਕਿਸ ਬਿਧਿ ਕੋਇ। ਸਭਿ ਬਿਧਿ ਸਿੱਖਨਿ ਕੀ ਸ਼ੁਭ[14] ਹੋਇ। ਨਿਤਪ੍ਰਤਿ ਸੰਗਤਿ ਆਇ ਹਜ਼ਾਰਨਿ। ਦੇਂ ਉਪਹਾਰ ਲਗਾਇ ਅੰਬਾਰਨਿ ॥ ੪੩॥ ਬਡ ਮੇਲਾ ਵੈਸਾਖੀ ਹੋਵਾ। ਪੁਰਹਿੰ ਕਾਮਨਾ ਸਤਿਗੁਰ

---

[1]ਇੱਛ [ਸੰਃ, ਧਾਤੁ=ਇੱਛ]। [2]ਗੁਰਬਾਣੀ ਨਾਮ ਸਿਮਰਨ ਰੂਪ ਇੱਛ ਦੇ ਉਪਜਾਵਣੇ ਦੀ ਸ਼ੁਭ ਧਰਤੀ ਹੈ। [3]ਜਿਸ ਬਾਣੀ ਦਾ ਅਰਥ ਜਾਣ ਕੇ ਜਿਨ (ਚੰਗੀ) ਕਰਨੀ ਕੀਤੀ ਹੈ। [4]ਇਨ੍ਹਾਂ ਦੇ ਰਾਗ ਦ੍ਵੇਖ ਪਾਪਾਂ ਸਣੇ ਨਾਸ਼ ਕਰਨ ਵਾਲੀ ਹੈ (ਗੁਰਬਾਣੀ)। [5]ਸ੍ਰੇਸ਼ਟ ਜਨਾਂ ਦੇ। [6]ਧਾਰਨ ਕਰਨੇ ਯੋਗ ਹੈ, [ਸੰਃ, ਆਚਰਣੀਯ]। [7]ਇਨ੍ਹਾਂ (ਧਾਰਨ ਕਰਨ ਵਾਲਿਆਂ ਤੋਂ) ਰਿਦੇ ਦੇ ਵਿਕਾਰ ਛਲ ਦੇਣ ਵਾਲੀ ਹੈ। [8]ਦਿਦਾ ਕਰਨ ਵਾਲੀ (ਘੜਨ ਵਾਲੀ)। (ਅ) ਇਸਤ੍ਰੀ। [9]ਸ+ਵਰਨ+ਅਵਰਨੀ=ਭਾਵ ਅੱਖਰਾਂ ਦਾ ਇਸ ਦਾ ਰੂਪ ਹੈ ਇਸ ਕਰਕੇ ਵਰਨ ਰੂਪ ਹੈ ਤੇ ਉੱਤਮ ਭਾਵ ਅੰਦਰ ਉਤਪਤ ਕਰਦੀ ਹੈ ਇਉਂ ਅਵਰਨੀ ਹੈ ਅਰਥਾਤ ਅਰੂਪ ਹੈ (ਇਸ ਤਰ੍ਹਾਂ) ਪਰਮੇਸ਼ਰ ਨਾਲ ਮਿਲੀ ਰਹਿੰਦੀ ਹੈ, ਭਾਵ ਜੋ ਗੁਰਬਾਣੀ ਪੜ੍ਹਦੇ ਹਨ ਉਹੋ ਭਾਵਾਂ ਵਿਚ ਜਾ ਕੇ ਸਾਈਂ ਨਾਲ ਮਿਲੇ ਰਹਿੰਦੇ ਹਨ। [10]ਮੁਕਤੀ ਦਾਤਾ। [11]ਸ਼ੇਰਨੀ ਵਤ ਹੈ ਤ੍ਰਿਸ਼ਨਾ ਰੂਪੀ ਹਥਨੀ ਨੂੰ। [12]'ਅਵਿੰਦਿਆ' ਹਰਨੀ ਸਮਾਨ ਬੜੀ ਚੰਚਲ ਹੈ (ਜੋ ਅਭਿਆਸੀਆਂ ਦੇ ਕਾਬੂ ਨਹੀਂ ਚੜ੍ਹਦੀ, ਦਾਵ ਘਾਵ ਕਰਕੇ ਆ ਹੋਂਦੀ ਹੈ), ਉਸ ਹਰਨੀ ਨੂੰ ਇਹ ਸ਼ੇਰਨੀ ਰੂਪ ਗੁਰਬਾਣੀ ਆਪਣਾ ਬਲ ਕਰਕੇ ਝਟ ਪਟ ਹਰ ਲੈਂਦੀ ਹੈ (ਮਾਰ ਦੇਂਦੀ ਯਾ ਕਾਬੂ ਕਰ ਲੈਂਦੀ ਹੈ)। [13]ਲੀਲ੍ਹਾ। [14]ਸੁਖ।

ਜੋਵਾ। ਕੀਰਤਪਰਿ ਬਹੁ ਡੇਰੇ ਪਰੇ। ਬਡਭਾਗੀ ਗੁਰ ਦਰਸ਼ਨ ਕਰੇ॥੪੪॥ ਨੈ ਜੈ ਕਾਰ ਸੰਗਤਾਂ ਕਰਿਹੀਂ। 'ਧੰਨ ਗੁਰੂ ਹਰਿਰਾਇ' ਉਚਰਿਹੀਂ। ਜਿਸ ਕੋ ਬਾਕ ਜਥਾ ਹਇ ਜਾਇ। ਸੋ ਨਰ ਤਤਛਿਨ ਫਲ ਕੋ ਪਾਇ ॥ ੪੫ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਸਿੱਖਨ ਉਪਦੇਸ਼' ਪ੍ਰਸੰਗ ਵਰਣਨੰ ਨਾਮ ਬਯਣਵੇ ਅੰਸੁ ॥ ੫ ॥

੭. [ਰਾਜੇ ਹਾਥੀ ਮੰਗਣ ਆਏ]।

ਦੋਹਰਾ ॥ ਸ਼੍ਰੀ ਸਤਿਗਰ ਹਰਿਰਾਇ ਜੀ ਭਗਤਿ ਮੁਕਤਿ ਦੇਂ ਦਾਨ। ਨਿਤ ਅਨੇਕ ਹੀ ਹੋਤਿ ਹੈਂ ਸਿੱਖ ਸਹਿਜ ਕੱਲਯਾਨ॥੧॥ ਚੌਪਈ॥ਦੇਸ਼ ਬਿਦੇਸ਼ਨਿ ਬ੍ਰਿੰਦ ਅਕੋਰ। ਅਰਪਤਿ ਕਰਿ ਬਿਨਤੀ ਕਰ ਜੋਰਿ। 'ਸ਼੍ਰੀ ਸਤਿਗੁਰ ਜੀ ਕਾਰਜ ਮੋਰਾ ਸਿੱਧ ਭਯੋ ਹਤਿਬਿਘਨ ਸੰਦੋਹੁ'॥੨॥ਰਾਵਰ ਕੀ ਕਰੁਨਾ ਬਲ ਪਾਇ।ਤਤਛਿਨ ਹੋਏ ਮੋਹਿ ਸਹਾਇ'।ਕੋਇਕ ਕਹਤਿ'ਪੁੱਤ੍ਰ ਮੁਝ ਦੀਨਸਿ। ਪ੍ਰਥਮ ਅਵੋਨ ਇਹੀ ਕਹਿ ਲੀਨਸਿ'॥੩॥ਕੋ ਭਾਖਤਿ'ਮਮ ਦਾਰਿਦ ਖੋਵਾ। ਇਹ ਦਾਸਵੈਹ ਆਪ ਕੋ ਹੋਵਾ'। ਕੋਚਿਤ ਕਹਤਿ 'ਪੂਰਹੁ ਮਮ ਆਸ। ਧਾਂਤੇ ਮੈਂ ਆਨਸੋ ਧਨ ਪਾਸ' ॥੪॥ ਇੱਤਮਾਦਿਕ ਕਹਿੰ ਬਿਨੈ ਹਜ਼ਾਰਨਿ। ਆਨਿ ਚਢਾਵਤਿ ਹੈਂ ਉਪਹਾਰਨਿ। ਘਟਿ ਘਟਿ ਕੀ ਲਖਿ ਅੰਤਰਜਾਮੀ। ਪੂਰਹਿੰ ਕਾਮਨਾ ਸਿੱਖਨਿ,ਸ੍ਵਾਮੀ॥੫॥ ਕੋਤਿਕ ਨਰ ਪਰਲੋਕ ਸਿਧਾਰਨਿ। ਉਪਹਾਰਨਿ ਅਰਪਾਇੰ ਹਜ਼ਾਰਨਿ। ਰਿਦੇ ਸ਼ੁੱਧ ਹਿਤ, ਦਰਸ਼ਨ ਦੇਖੈਂ। ਦੁਖਦ ਬਿਕਾਰਨਿ ਹਰਹਿੰ ਅਸ਼ੇਖੈ ॥ ੬ ॥ ਦੂਰ ਦੇਸ਼ ਤੇ ਇਕ ਗਜ[1] ਆਇਵ। ਕਾਂਹੁ ਨ੍ਰਿਪ ਨੇ ਭੇਟ ਚਢਾਇਵ। ਸੁੰਦਰ ਮਹਾਂ ਬਿਸਦ ਜਿਸ ਰੰਗ। ਗੁਨ ਸਮੁਦਾਇਨਿ ਸਹਿਜ ਮਤੰਗ[2]॥੭॥ਸਤਿਗੁਰ ਨਿਕਟਿ ਰਹੈ ਬਲਵੰਤਾ। ਤਿਸ ਗਜ ਕੋ ਭਾ ਬਿਦਤਿ ਬ੍ਰਿਤੰਤਾ।ਜਹਿੰ ਕਹਿੰ ਸੁਨਸੋ ਗੁਨਸੋ ਗੁਨਨੀਕੋ। ਕੋਚਤਿ ਆਵਹਿੰ ਪਿਖਿਨਿ ਤਿਸੀ ਕੋ॥੮॥ਬਿਦ ਕਹਿਲੂਰ,ਹੁਤੋ ਬਡਰਾਜਾ। ਹਹੈ ਸੰਗ ਬਹੁ ਸੈਨ ਸਮਾਜਾ। ਦੁਤਿਯ ਹੰਡੂਰੀ ਮਿਲਸੋ ਨਰਿੰਦ। ਕਰਤਿ ਪਰਸ੍ਪਰ ਅਨੰਦ ਬਿਲੰਦ ॥ ੯ ॥ 'ਸ਼੍ਰੀ ਗੁਰ ਥਸਹਿੰ ਹਮਾਰੇ ਦੇਸ਼। ਤਿਨ ਕੇ ਨਿਕਟਿ ਮਤੰਗ ਵਿਸ਼ੇਸ਼। ਨਹੀਂ ਆਪ ਤੇ ਦੇਵਹਿ ਕੋਊ। ਚਢਿ ਕੈ ਚਲਹੁ ਮਾਂਗ ਲੇਂ ਸੋਊ ॥ ੧੦ ॥ ਭੇਟ ਹਜ਼ਾਰਹੁੰ ਨਿਤਪ੍ਰਤਿ ਆਵੈ। ਮੇਲਾ ਭਰਸੋ ਰਹੈ ਅਰਪਾਵੈ। ਅਬਿ ਲਗਿ ਤਿਨ ਤੇ ਕਛੁ ਨ ਲੀਨੋ। ਹਮਰੇ ਦੇਸ਼ ਬਾਸ ਚਿਰ ਕੀਨੋ' ॥੧੧॥ਇਮ ਮਸਲਤ[3] ਜੁਗ ਰਾਜੇ ਕਰਿ ਕੈ। ਮੰਦਮਤੀ

[1]ਸਾਦੇ [ਮਿਸ, ਮੁੰਦੇਹ]। [2](ਪੁੱਤ੍ਰ ਲਈ) ਇਹ ਹੋਣਾ ਪਹਿਲੇ ਮੈਂ ਕਹਿ ਲਈ ਸੀ (ਕਿ ਚੜ੍ਹਾਸਾਂ)। [3]ਹਾਥੀ। [4]ਸਲਾਹ।

ਲਾਲਚ ਕੋ ਧਰਿ ਕੈ। ਸੈਨ ਸਕੋਲਿ ਦਿਖਾਵਨਿ ਕਾਰਨ। ਲੈ ਕਰਿ ਚਵੈ, ਨ ਕੀਨਿ ਬਿਚਾਰਨ ॥ ੧੨ ॥ ਦਰਸ਼ਨ ਕੇ ਮਿਸਿ ਕਰਿ ਚਲਿ ਆਏ। ਕੀਰਤਿਪੁਰਿ ਪਹੁੰਚੇ ਹਰਖਾਏ। ਨਿਸ ਮਹਿੰ ਡੇਰਾ ਕਰਨੇ ਸੁ ਬਾਸੇ। ਖਾਨ ਪਾਨ ਗੁਰ ਪਠਨੇ ਸੁ ਪਾਸੇ ॥ ੧੩ ॥ ਉਠੇ ਪ੍ਰਾਤਿ ਕੋ ਕਰਿ ਇਸ਼ਨਾਨਾ। ਬਸਤ੍ਰ ਸ਼ਸਤ੍ਰ ਜੁਤਿ ਹੈ ਸਵਧਾਨਾ। ਦਰਸ਼ਨ ਹਿਤ ਸ਼੍ਰੀ ਗੁਰ ਢਿਗ ਆਏ। ਸੁਭਟ ਸੰਗ ਬਡ ਭੀਰ ਸੁ ਲਜਾਏ॥੧੪॥ ਆਗੈ ਸਤਿਗੁਰ ਵਹਿਰ ਨਿਕਸਿ ਕੈ। ਸਭਾ ਲਗਾਈ ਮਹਾ ਫਰਸ਼ ਕੈ। ਜੋਧਾ ਸਨਧ-ਬੱਧ ਹੁਇ ਸਾਰੇ।ਬਸਤ੍ਰ ਸ਼ਸਤ੍ਰ ਭੂਖਨ ਤਨ ਧਾਰੇ ॥ ੧੫ ॥ ਸਿਪਰ ਕ੍ਰਿਪਾਨੈ ਕੰਚਨ ਖਚੇ। ਧਨੁ[1] ਇਖਧੀ[2] ਸੁੰਦਰ ਬਿਧਿ ਰਚੇ। ਸ਼ਬਦ ਰਬਾਬੀ ਗਾਵਤਿ ਰਾਗੇ। ਜਿਨ ਕੋ ਸੁਨਿ ਗੁਰ ਗੁਨ ਅਨੁਰਾਗੇ[3] ॥ ੧੬ ॥ ਖਰੋ ਨਕੀਬ ਅਵਾਜ ਪ੍ਰਕਾਸ਼ਤਿ। ਗੁਰੁ ਸੁਜਸੁ ਤੇ ਰਿਦਾ ਹੁਲਾਸਤਿ।ਚੌਬਦਾਰ ਕੋ ਗਨ ਹੈ ਖਰੋ। ਕੰਚਨ ਦੰਡ ਸੁਹਾਵਤ ਖਰੋ[4]॥੧੭॥ਖਰੇ ਮੋਦਰੇ ਭੂਖਨ ਸਜੇ।ਸਿੱਖਨਿ ਕੀ ਅਰਦਾਸਨਿ ਭਜੇ। ਕੇਤਿਕ ਮਖਮਲ ਫਰਸ਼ ਕਰਾਵਾ। ਚਹੂੰ ਓਰ ਤੇ ਰੁਚਿਰ ਸੁਹਾਵਾ ॥੧੮॥ ਬਹੁਤ ਮੋਲ ਕੋ ਬਿਛੇ ਗਲੀਚੇ। ਚੋਆ[5] ਅਤਰ ਸੁਗੰਧਿ ਉਲੀਚੇ[6]। ਚਹੁੰਦਿਸ਼ਿ ਤੇ ਮਹਿਕਾਰ ਉਠੰਤੀ। ਜ਼ਰੀਦਾਰ ਗਾਦੀ ਦੁਤਿਵੰਤੀ ॥ ੧੯ ॥ ਬਡ ਉਪਧਾਨੁ ਧਰੇ ਇਕ ਓਰੇ। ਗੁੰਫੇ ਜ਼ਰੀ ਸੁ ਰੇਸ਼ਮ ਡੋਰੇ। ਬੈਠੇ ਬੀਚ ਗੁਰੂ ਹਰਿਰਾਇ। ਕੋ ਉਪਮਾ ਕਵਿ ਕਹੈ ਬਨਾਇ ॥ ੨੦ ॥ ਸ਼ੱਕ੍ਰ[7] ਸਹਤਿ ਸੁਰ ਗਨ ਪਰਵਾਰਤਿ। ਬੈਠੇ ਬਿਸ਼ਨੁ ਮਨਹੁੰ ਦੁਤਿ ਧਾਰਤਿ। ਇਕ ਸੋ ਏਕ ਪਾਟ[8] ਗਰ ਜਾਮਾ। ਬਹੁ ਸੁਖਮ ਸ਼ੋਭਤਿ ਅਭਿਰਾਮਾ ॥੨੧॥ ਕੁੰਡਲ ਕਰਨ ਦਿਪਤ ਹੈਂ ਮੋਤੀ। ਕਟਕ[9] ਜਰਾਉ ਜੋਤਿ ਉਦੋਤੀ। ਨਵਰਤਨੇ[10] ਸਹਿਤਿ ਇਸ ਭਾਂਤੀ।ਨਵ ਗ੍ਰਹ ਬੈਠੇ ਕਰਿ ਜਨੁ ਪਾਂਤੀ॥੨੨॥ ਮੁਕਤਾ ਮਾਲ ਅਮੋਲ ਬਿਸਾਲਾ। ਸੁਰਸਰਿ[11] ਜਲ ਧਾਰਾ ਜਨੁ ਚਾਲਾ। ਪਾਗ ਪੋਚ ਬਾਂਧੇ ਬਿਚ ਖਰੀ।ਉਪਰਿ ਜਿਗਾ ਜਰਾਉਨਿ ਜਰੀ॥੨੩॥[12] ਸਬਜ਼ੇ ਸਭਿ ਜੇ ਹੀਰਨ ਸੰਗ। ਸਾਂਸ ਝਕਰੇ ਜਨੁ ਉਜਲ ਰੰਗ[12]। ਚਮਰ

---

[1]ਧਨੁਖ। [2]ਭੱਥਾ। [ਸੰ:, ਇਖੁਧੀ]। [3]ਸ੍ਰੀ ਗੁਰੂ ਜੀ ਦੇ ਗੁਣਾਂ ਵਿਚ ਪ੍ਰੀਤਿ ਹੁੰਦੀ ਹੈ। [4]ਖੜੇ। [5]ਚੰਦਨ ਨਾਲ ਕੇਸਰ ਕਸਤੂਰੀ ਅਰਕ ਦੇ ਫੁੱਲ ਦਿਆਰ ਦਾ ਬੂਰਾ ਮਿਲਾਕੇ ਇਕ ਨਾਲ ਚੁਆਈ ਸੁਰੰਧੀ। [6]ਛਿੜਕਿਆ ਹੈ। [7]ਇੰਦ੍ਰ। [8]ਪੱਲੇ ਦਾ। [9]ਕੜੇ। [10]ਨੌ ਰਤਨ ਜੜਤ ਬਹੁੱਦੇ। [11]ਗੰਗਾ। [12](ਜਿਸ ਵਿਚ) ਵੰਦ ਟੁਕੜੀਆਂ ਵਾਂਙੂ ਉੱਜਲ ਹੀਰਿਆਂ ਨਾਲ ਸਾਦੇ ਪੰਨੇ ਜੜੇ ਹਨ।

ਚਾਰੁ ਉਪਰ ਕੋ ਫਿਰਿਹੀਂ। ਬਿਸਦ ਮਰਾਲਨਿ ਕੋ ਸਮਸਰ ਹੀ ॥ ੨੪ ॥ ਸਿਪਰ ਖੜਗ ਗੁਰ ਧਾਰਨਿ ਕਰਸੋ। ਨਿਕਟਿ ਸਰਾਸਨ ਇਖਧੀ ਧਰਸੋ। ਇਤ ਰਾਜੇ ਦੋਨਹੁੰ ਮਿਲਿ ਕਰਿ ਕੈ। ਆਵਤਿ ਭੇ ਮਸਲਤ ਕੋ ਧਰਿ ਕੈ ॥ ੨੫॥–ਜੇ ਕਰਿ ਜਾਚਸੋ ਦੇਹਿੰ ਨ ਹਾਥੋ। ਸੁਭਟ ਸੈਨ ਬਡ ਦੋਨੋ ਸਾਥੀ। ਬਲ ਕਰਿ ਛੀਨ ਲੇਹਿੰ ਲੇ ਚਲਿ ਹੈਂ। ਕਹਾਂ ਗੁਰੂ ਕਨਾ ਹਮਰੇ ਭੁਲ ਹੈ–॥ ੨੬ ॥ ਇਹ ਬੁਧਿ ਕਰਿ ਭੂਪਤਿ ਅੱਗਯਾਨੀ। ਆਏ ਨਿਕਟਿ ਰਾਜ ਮਦ ਮਾਨੀ। ਅੰਤਰਜਾਮੀ ਸ਼੍ਰੀ ਹਰਿਰਾਇ। ਜਾਨੀ ਸਭਿ ਜੋ ਮਤਿ ਠਹਿਰਾਇ॥ ੨੭ ॥–ਨਾਸ਼ ਕਰੈਂ ਇਨ ਕੋ ਹੈਂਕਾਰ। ਬੇਮੁਖ ਮਤਿ ਕੋ ਅੰਧ ਗੁਬਾਰ–॥ ਇਮ ਸਤਿਗੁਰ ਨੇ ਮਤਿ ਠਹਿਰਾਈ। ਤਬਿ ਨ੍ਰਿਪ ਆਏ ਭਟ ਸਮੁਦਾਈ॥ ੨੮॥ ਪਦ ਅਰਬਿੰਦ ਬੰਦਨਾ ਕਰਿਕੈ।ਬੈਠੇ ਨਿਕਟਿ ਹਰਖ ਹੈ ਕਰਿ ਕੈ[1]। ਭਟ ਸਭਿ ਸਚਿਵ[2] ਪਹਾਰ ਪਤੀ ਕੇ[3]। ਕਰਿ ਕਰਿ ਨਮੋ ਸਭਾ ਥਿਤ ਨੀਕੇ ॥ ੨੯ ॥ ਕੁਸ਼ਲ ਪ੍ਰਸ਼ਨ ਕਰਿ ਸ਼੍ਰੀ ਹਰਿਰਾਇ। ਕਿਤਿਕ ਬਾਰਤਾ ਅਪਰ ਚਲਾਇ। ਬਹੁਰ ਕਹਸੋ 'ਮੱਲਨਿ ਕੋ ਘੁਰਿਬੋ। ਭੋ ਭੂਪਤਿ! ਤੁਮ ਕਰਹੁ ਨਿਹਰਿਬੋ'॥੩੦॥ਇਮ ਕਹਿ ਸ਼੍ਰੀ ਗੁਰ ਮੱਲਨ ਬੁਲਾਏ। ਸੁਨਤਿ ਹੁਕਮ ਕੋ ਸੋ ਚਲਿ ਆਏ। ਜਿਨ ਕੇ ਤਨ ਦੀਰਘ ਬਲ ਭਾਰੇ। ਨ੍ਰਿਪਨਿ ਕਬਹੁੰ ਅਸ ਨਹੀਂ ਨਿਹਾਰੇ ॥ ੩੧ ॥ ਕਿਸ ਕੋ ਮੱਲ ਭਿਰੈ ਅਬਿ ਆਇ[4]। ਪ੍ਰਾਨ ਹਾਨਿ ਕਰਿ ਦੇਤਿ ਗਿਰਾਇ। ਭ੍ਰਮਤਿ ਨ ਸਨਮੁਖ ਹੋਵਹਿ ਕੋਈ।ਕੁਸ਼ਤੀ ਕਰਤਿ ਪਰਸਪਰ ਦੋਈ ॥ ੩੨ ॥ ਆਨਿ ਤਿਨਹੁੰ ਅਭਿਬੰਦਨ ਠਾਨੀ। ਦੇਖਿ ਦੁਹਨਿ ਦਿਸ਼ ਗੁਰੂ ਬਖਾਨੀ। 'ਭਿਰਹੁ ਪਰਸਪਰ ਨ੍ਰਿਪਨਿ ਦਿਖਾਵਹੁ। ਜ਼ੋਰ ਆਪਨੋ ਸਕਲ ਜਨਾਵਹੁ' ॥ ੩੩ ॥ ਹੁਕਮ ਪਾਇ, ਕਰਿ ਬੰਦਨ ਦੋਊ। ਭਿਰੇ, ਬਿਲੋਕਤਿ ਹੈ ਸਭਿ ਕੋਊ। ਭੁਜਨਿ ਠੋਕਤੇ ਸ਼ਬਦ ਉਠਾਵੈਂ। ਨਰਨ ਪਹਾਰੀ ਰਿਦੇ ਭੁਰਾਵੈਂ ॥ ੩੪ ॥ ਉਪਰ ਤਰੇ ਦਾਵ ਬਹੁ ਕਰੈਂ। ਧਰਤੀ ਗਰਤ"ਭਯੋ ਜਿਤ ਫਿਰੈਂ।ਇਤ ਉਤ ਹੋਤਿ ਅੰਕ ਭਰਿ ਪਰੈਂ। ਕਬਿ ਉਪਰਿ ਕਬਿ ਹੋਵਸਿ ਤਰੈ ॥ ੩੫ ॥ ਭਖ ਭਯਾਨਕ ਭੁਰ ਭਏ ਹੈਂ। ਮਹਾਂ ਓਜ ਭੇ ਤੇਜ ਤਏ ਹੈਂ[5]। ਦੋ ਘਾਟਕਾ ਲਗਿ ਆਪਸ ਮਾਂਹੀ। ਭਿਰਤਿ ਦਾਵ ਨਾਨਾ ਦਿਖਰਾਹੀਂ ॥੩੬॥ ਦੋਨਾਂ ਸਮ ਬਲ ਧਾਰਤਿ ਰਹੈ। ਨਿਕਟਿ ਬੁਲਾਇ ਗੁਰੂ

---

[1]ਹੈਂਕਾਰ ਕਰਕੇ। [2]ਵਜ਼ੀਰ। [3]ਪਹਾੜੀ ਰਾਜਿਆਂ ਦੇ। [4] ਭਾਵ) ਕਿਸੇ ਦਾ ਪਹਿਲਵਾਨ ਆ ਕੇ ਘੁਲੇ। [5]ਟੋਆ। [6]ਤੇਜ ਨਾਲ ਤੱਤੇ ਹੋਏ।

ਬਚ ਕਹੇ। 'ਅਪਰ ਮੱਲ ਨਹਿੰ ਥਿਰਹਿ ਅਗਾਰੀ। ਹੋਰਭਿ, ਰਹੋ ਤ੍ਰਾਸ ਕਰਿ ਭਾਰੀ॥੩੭॥ ਤੁਮ ਸਮ ਹੋ[1], ਕਮ ਬਲ ਨਹਿ ਕੋਊ[2]। ਦੇਖੇ ਸਭਿਨ ਭਿਰਤਿ ਅਬਿਦੋਊ।ਨਿਰਨੈ ਕਰਿ ਨਿਜ ਥਲ ਕੋ ਕਹੀਅਹਿ।ਕਿਤਿਕ ਧਰਭਿ ਹੋ, ਹਮ ਭਿਸ ਲਹੀਅਹਿ' ॥ ੩੮ ॥ ਹਾਥ ਜੋਰਿ ਬੋਲੇ ਤਿਹ ਸਮੈ। 'ਕ੍ਰਿਪਾ ਆਪ ਕੀ ਕੋ ਬਲ ਹਮੈਂ। ਕੂਰ ਨ ਕਹੈਂ ਸਭਾ ਮਹਿੰ ਅਬੈ। ਨਿਜ ਬਲ ਸ਼ਕਤਿ ਸੁਨਾਵਤਿ ਸਬੈ ॥੩੯॥ ਤੁਮ ਢਿਗ ਰਾਜੈ ਜੇ ਇਨ ਰਾਜ। ਸਕਲ ਬਾਹਨਾ ਸਹਤ ਸਮਾਜਾਇਨ ਦੋਆਨ ਕੇ ਸੈਲ ਉਠਾਇ।ਨਿਜ ਹਾਥਨਿ ਤੇ ਦੇ ਉਲਟਾਇ ॥ ੪੦ ॥ ਗਿਰ ਕਹਿਲੂਰ ਹੰਡੂਰਾਨ ਜੋਇ। ਦੋ ਹਮ ਕਰੈਂ ਉਚਾਵਨ ਦੋਇ[3]। ਕਹਹੁ ਪਰਸਪਰ ਦੋਹੰ ਭਿਰਾਇ। ਚੂਰਨਿ ਹੋਇ ਪਰਹਿੰ ਧਰ ਜਾਇ ॥ ੪੧ ॥ ਹੁਕਮ ਆਪ ਕਰਿਬੇ ਕੀ ਦੇਰਿ। ਕਹੋ ਕਰਹਿੰ, ਨਹਿੰ ਬਿਲਮਹਿੰ ਫੇਰਿ। ਕਹੈ ਹਮਾਰੋ ਕੂਰ ਨ ਜਾਨਹੁ। ਲਖਹੁ ਕੂਰ, ਪਤੀ-ਆਵਨ ਠਾਨਹੁ[4] ॥੪੨॥ ਸੁਨਿ ਭਿਨ ਤੇ ਰਾਜੇ ਉਰ ਡਰੇ। ਮਹਾਂ ਤ੍ਰਾਸ ਤੇ ਕੰਪਾ ਧਰੇ।—ਹਮਰੇ ਮਨ ਕੀ ਗੁਰ ਨੇ ਜਾਨੀ। ਧਾਂਤੇ ਇਹ ਲੀਲ੍ਹਾ ਅਬ ਠਾਨੀ—॥ ੪੩ ॥ ਕਰਾਮਾਤ ਸਾਹਬ ਬਡ ਜਾਨੈ। ਰਾਜ ਹੰਕਾਰ ਆਪਨੋ ਹਾਨੈ। ਉਠਿ ਦੌਨਹੁ ਤਬਿ ਚਰਨਾ ਪਰੇ। ਨਿਰ ਹੰਕਾਰ ਬਨੈ ਬਹੁ ਕਰੇ॥ ੪੪॥ 'ਹਮ ਅੱਗਯਾਤ ਰਾਜ ਹੰਕਾਰੀ। ਚੁੱਧੀ ਭੂਲਨਹਾਰ ਹਮਾਰੀ। ਬਖਸ਼ ਲੇਹੁ ਪ੍ਰਭੂ ਕਰੁਨਾ ਕਰਕੇ। ਦਾਸ ਆਪਨੇ ਰਦੈ ਬਿਚਾਰਕੈ' ॥ ੪੫ ॥ ਬਕਸੇ ਸਾਭਗੁਰੁ ਪਿਖੇ ਨਰੇਸ਼। ਕ੍ਰਿਪਾ ਠਾਨ ਕਾਨਸਿ ਉਪਦੇਸ਼। 'ਗੁਰ ਘਰ ਸੋਂ ਹੰਕਾਰ ਨ ਕਰੀਅਹਿ। ਨਹੀਂ ਆਪ ਕੋ ਆਧਕ ਬਿਚਰੀਅਹਿ' ॥ ੪੬ ॥ ਦੋਹਰਾ ॥ਸੁਨਿ ਸਾਭਗੁਰ ਉਪਦੇਸ਼ ਕੋ ਨੀਮ੍ਰ ਭੇਜ ਹੰਕਾਰ[5]। ਬਿਦਾ ਹੋਇ ਗਮਨੇ ਸਦਨ ਰਾਜੇ ਜੁਗਮ ਉਦਾਰ ॥ ੪੭ ॥ ਇਤਿ ਸ੍ਰੀ ਬਡ ਪ੍ਰਤਾਪ ਸੂਰਜ ਗ੍ਰੰਥੇ ਰਤਮ ਰਾਸੇ 'ਪਰਸਪਰੋਕ੍ਰਤਿ' ਪ੍ਰਸੰਗ ਕਥਨੰ ਨਾਮ ਸਪਤਮੋ ਅੰਸੂ ॥ ੭ ॥

੮. [ਭਗਤ ਭਗਵਾਨ]।

ਦੋਹਰਾ ॥ ਸੰਨਯਾਸੀ 'ਭਗਵਾਨ ਗਿਰ' ਬਿਚਰਨੇ ਦੇਸ਼ ਬਿਦੇਸ਼। ਆਵਤਿ ਭਯੋ ਪੰਜਾਬ ਮਹਿੰ ਜਿਸ ਕੋ ਭਾਗ ਵਿਸ਼ੇਸ਼ ॥ ੧ ॥ ਚੌਪਈ ॥ ਜਹਿੰ ਕਹਿੰ ਮਹਿਮਾ ਸਾਭਗੁਰ ਕੇਰੀ।ਸਾਭਹਿਨ ਤੇ ਸੁਨ ਸ਼ੁਨ ਘਨੇਰੀ।ਮਨ ਅਨੁਰਾਗ

---

[1]ਤੁਸੀਂ (ਦੋਵੇਂ) ਬਰਾਬਰ ਦੇ ਹੋ। [2]ਕੋਈ ਬਲ (ਵਿਚ ਕਿਸੇ ਤੋਂ) ਘੱਟ ਨਹੀਂ ਹੈ। [3]ਅਸੀਂ ਦੋਵੇਂ ਦੇਵਾਂ)ਪਹਾੜ ਉਠਾਕੇ। [4]ਅਜ਼ਮਾ ਲਓ। [5]ਹੰਕਾਰ ਦੇ ਭੇਜ (ਨੂੰ ਛੱਡ ਕ) ਨੀਵਾਂ ਹੋਏ। ਛਪੇ ਪਾਠ ਚਾਹੀਏ 'ਨੇਮ੍ਰੀ, ਭਜ ਹੰਕਾਰ'। ਨੀਵਾਂ ਹੋਏ ਤੇ ਹੰਕਾਰ ਛਡ ਦਿਤਾ।

ਜਾਗਿਬੋ ਲਾਗਾ। ਦਰਸ਼ਨ ਚਾਹਤਿ ਭਾ ਵਡਭਾਗਾ ॥ ੨ ॥ ਸੰਨਯਾਸੀ ਕੋ ਪੰਥ ਮਝਾਰਾ। ਧਨ ਕੁਲ ਕੋ ਅਭਿਮਾਨ ਨਿਵਾਰਾ। ਧਨ ਲਾਲਸ ਦਰਸ਼ਨ ਕੋ ਆਵਾ। ਰਿਦੇ ਮਨੋਰਥ ਏਵ ਉਠਾਵਾ ॥ ੩ ॥–ਜੋ ਕਰਿ ਪਰਮੇਸ਼ੁਰ ਅਵਤਾਰੂ। ਅਵਨੀ ਪਰਿ ਠਾਨਤਿ ਬਿਵਹਾਰੂ। ਤੌ ਮੁਝ ਕੋ ਦਰਸ਼ਨ ਇਮ ਦੇਵੈਂ। ਰੂਪ ਚਤੁਰ ਭੁਜ ਕੋ ਧਰਿ ਲੇਵੈਂ ॥ ੪ ॥ ਮੈਂ ਪੁਨ ਬਨੌਂ ਸਿੱਖ ਇਨ ਕੇਰਾ। ਜਿਨ ਕੋ ਪਸਰਯੋ ਜਸੁ ਬਹੁਤੇਰਾ–। ਸਤਿਗੁਰ ਅੰਤਰਜਾਮੀ ਜਾਨਾ। ਬਨੈ ਚਤੁਰਭੁਜ ਰੂਪ ਸੁਜਾਨਾ ॥ ੫ ॥ ਸ਼ਯਾਮਲ ਅਲਸੀ ਕੁਸਮ ਮਨੌ ਹੈ[1]। ਦ੍ਰਿਗ ਬਿਸਾਲ ਦਲ ਕਮਲ ਬਨੌ ਹੈ। ਸੰਖ ਗਦਾ ਧਰਿ ਪਦਮ ਚੱਕ੍ਰ ਕੋ। ਮੁਖ ਮੰਡਲ ਸੁਠ ਭ੍ਰਿਕੁਟਿ ਬੱਕ੍ਰ ਕੋ[2] ॥ ੬ ॥ ਪੀਤਾਂਬਰ[3] ਸ਼ੋਭਤਿ ਬਨਮਾਲਾ[4]। ਕੋਕਵਿ ਬਰਨ ਸਕੈ ਦੁਤਿ ਜਾਲਾ॥ਕ੍ਰਿਪਾ ਭਰੇ ਦ੍ਵੈ ਨੈਨ ਰਸੀਲੇ। ਮੁਸਕਾਵਤਿ ਮੁਖ ਮੰਦ ਛਬੀਲੇ ॥ ੭ ॥ ਸਰਿਤਾਪਤਿ ਸੁੰਦਰਤਾ ਸਾਰ[5]। ਸ਼ੇਸ਼ ਸਾਰਦਾ ਪਾਇੰ ਨ ਪਾਰ। ਆਇ ਕਰਯੋ ਦਰਸ਼ਨ ਜਬਿ ਐਸੇ। ਅਨੰਦ ਨਿਮਗਮ ਨ ਤਨ ਸੁਧਿ ਕੈਸੇ ॥੮॥ ਕਿਤਿਕ ਸਮੇ ਮੈਂ ਜਬਿ ਸੁਧਿ ਪਾਈ। ਪਰਯੋ ਦੰਡਵਤ ਗੁਰੂ ਅਗੁਵਾਈ। 'ਸ਼ਰਨਿ ਸ਼ਰਨਿ ਰਾਖਹੁ ਦੇ ਹਾਥ। ਮੁਝ ਅਨਾਥ ਕੋ ਕਰਹੁ ਸਨਾਥ ॥ ੯ ॥ ਸਿੱਖਨ ਆਪਨੋ ਕੀਜਹਿ ਸ੍ਵਾਮੀ।ਤੁਮ ਲੋਕਪਤਿ ਅੰਤਰਜਾਮੀ।ਦੀਨ ਦਯਾਲ ਹੈ ਬਿਰਦ ਤੁਮਾਰਾ। ਭਵਸਾਗਰ ਤੇ ਲੇਹੁ ਉਧਾਰਾ[7] ॥ ੧੦ ॥ ਬੈਸ ਪਲਟਿ ਗੁਰ ਵਾਕ ਸੁਨਾਯੋ। 'ਹਰਿ ਦਰਸ਼ਨ ਤੁਮ ਇਹ ਠਾਂ ਪਾਯੋ। ਸਿਰੀਚੰਦ ਗੁਰੂ ਨਾਨਕ ਨੰਦ। ਤਿਨ ਅਨੁਕੰਪਾ[6] ਕੀਨਿ ਬਿਲੰਦ॥੧੧॥ਮਿਹਰ ਚੰਦ ਪਰ ਸੋ ਅਬਿ ਤਹਾਂ। ਬੇਦੀ ਬੰਸ਼ ਵਖੇ ਜਸੁ ਮਹਾਂ। ਤਿਹ ਕੋ ਮਿਲਹੁ ਸੁ ਪੂਰਹਿ ਆਸਾ*। ਦਰਸਹੁ ਜਾਇ ਧਰਹੁ ਬਿੱਸ੍ਵਾਸਾ ॥੧੨॥ ਇਹ ਠਾਂ ਉਹ ਠਾ ਭੇਦ ਨ ਕੋਊ*। ਏਕਹਿ ਰੂਪ ਜਾਨਿਯੋ ਦੋਊ[7]। ਤਬਿ ਭਗਵਾਨ ਦੇਹੁਰੇ ਗਯੋ। ਮਿਹਰਚੰਦ ਪਗ ਪਰਸਤਿ ਭਯੋ ॥ ੧੩ ॥ ਮਿਲਿ ਕਰਿ ਭੇਸ ਉਦਾਸੀ ਲੀਨਿ*। ਸੱਤਜਨਾਮ ਕੋ ਮੰਤ੍ਰ ਸੁ ਦੀਨਿ*। 'ਭਗਤ ਭਗਵਾਨ'ਨਾਮ ਤਬਿ ਧਰਯੋਲੇ ਆਗਯਾ ਪੁਨ ਜਗ ਮੈਂ ਫਿਰਯੋ ॥ ੧੪ ॥ ਬਿਚਰਤਿ ਜਿਸੀ ਦੇਸ਼ ਕੋ ਜਾਇ। ਗੁਰ

---

[1]ਅਲਸੀ ਦੇ ਫੁਲ ਵਰਗਾ ਸ਼ਯਾਮ ਰੰਗ (ਧਾਰਿਆ)। [2]ਟੇਢੇ ਭਰਵੱਟੇ। [3]ਪੀਲੇ ਬਸਤ੍ਰ। [4]ਫੁੱਲਾਂ ਦੀ ਮਾਲਾ। [5]ਸ੍ਰੇਸ਼ਟ ਸੁੰਦਰਤਾ ਦੇ ਸਮੁੰਦਰ ਹਨ। [6]ਕਿਰਪਾ।

*ਦੇਖੋ ਪੰਨਾ ੩੫੭੫ ਦੀ "ਨਿਸ਼ਾਨ ਦੀ ਟੂਕ।

ਮਾਰਗ ਉਪਦੇਸ਼ ਦ੍ਰਿੜ੍ਹਾਇਰੁਚਿ ਕਰਿ ਲੋਕ ਮਿਲਹਿੰਤਿਸ ਨਾਂਹੀਦੇਖਤਿ ਅਚਰਜ ਹ੍ਵੈ ਮਨ ਮਾਂਹੀ ॥ ੧੫ ॥ ਬਹੁਤ ਸਥਾਨ ਫਿਰਜੋ ਅਕੁਲਾਯੋ। ਬਾਬੇ ਮਿਹਰ ਚੰਦ ਢਿਗ ਆਯੋ। ਜਗਤ ਬ੍ਰਿਤੰਤ ਸੁਨਾਵਨਿ ਕੀਨਿ। 'ਨਹਿੰ ਉਪਦੇਸ਼ ਮੋਹਿ ਕਿਸ ਲੀਨਿ ॥ ੧੬ ॥ ਸੰਤਗੁਰ ਕੀ ਮਹਿਮਾ ਕੌ ਜਾਨੋਂ।ਗੁਰਬਾਣੀ ਪਰ ਨਿਸ਼ਚਾ ਠਾਨੋਂ'।ਮਿਹਰਚੰਦ ਭਖਿ ਕਹਜੋ ਸੁਨਾਇ। 'ਭਗਤ ਭਗਵਾਨ ਗਮਹੁ ਤਿਸ ਥਾਇੰ ॥ ੧੭ ॥ ਜਿਨ ਢਿਗ ਗੁਰਤਾ ਰਹੈ ਪ੍ਰਕਾਸ਼। ਸੋ ਪੂਰਹਿੰਗੇ ਤੁਮਰੀ ਆਸ। ਭਖਤ ਹੁਕਮ ਲੈ ਕਾਰਜ ਕੀਜੈ। ਤਬਿ ਉਪਦੇਸ਼ ਜਗਤ ਕਉ ਦੀਜੈ ॥੧੮॥ ਬਹੁਰੋ ਕਰੈਂ ਪ੍ਰਤੀਤ ਤੁਮਾਰੀ। ਨਰ ਮਾਨਹਿੰ ਜਿਮ ਕਰੋ ਉਚਾਰੀ। ਪ੍ਰਿਥਮ ਪਿਖੀ ਤੈਂ ਮਹਿਮਾ ਭਾਰੀ। ਕਯੋਂ ਨਹਿੰ ਸ਼ਰਧਾ ਉਰ ਮਹਿੰ ਧਾਰੀ?' ॥੧੯॥ ਸੁਨਿ ਪੁਨ ਗਮਨਜੋ ਭਹਿੰ ਭਗਵਾਨ। ਚਾਹਜੋ ਸੰਤਗੁਰ ਦਰਸ ਮਹਾਨ। ਬਹੁਤ ਬਿਸੂਰਤ:—ਮੈਂ ਥਭ ਭੂਲਾ। ਨਹੀਂ ਰਹਜੋ ਗੁਰ ਕੇ ਅਨੁਕੂਲਾ ॥ ੨੦ ॥ ਗੁਰ ਕੇ ਬਚਨ, ਭੇਖ ਮੈਂ ਪਾਇਵ। ਪੁਨ ਦਰਸ਼ਨ ਕੌ ਨਹੀਂ ਸਿਧਾਇਵ। ਸਕਲ ਘਟਨਿ ਕੇ ਅੰਤਰਜਾਮੀ। ਮੋਹਿ ਪਤਿਤ ਕੌ ਜਾਨਸਿ ਖਾਮੀ[1] ॥ ੨੧ ॥ ਹਰਿ ਬਨਿ ਦਰਸ਼ਨ ਮੋਹਿ ਦਿਖਾਇਵ। ਕੋਟਿ ਜਨਮ ਕੇ ਪਾਪ ਮਿਟਾਇਵ। ਮੈਂ ਨਹਿੰ ਲਖਜੋ,ਭਯੋ ਅਪਰਾਧੀ। ਰਹਜੋ ਸਮੀਪ ਨ,ਸਵ ਨ ਸਾਧੀ ॥੨੨॥ ਸੰਤਗੁਰ ਨੇ ਮੁਹਿ ਅਪਨੋ ਕੀਨਿ।ਕਰਜੋ ਮੁ*ਦਰਸ਼ਨ ਭ। ਬੁਧ ਹੀਨ—।ਅਪਨਿ ਆਪ ਕੋ ਅਧਿਕ ਧਿਕਾਰਤਿ। ਗੁਰ ਪੂਰਨ ਕੇ ਗੁਨ ਬੀਚਾਰਤਿ ॥੨੩॥ ਉਮਗਜੋ ਪ੍ਰੇਮ ਦ੍ਰਿਗਨਿ ਜਲ ਛਾਵਾ। ਗਦਗਦ ਗਿਰਾ ਅਧਿਕ ਬਿਕੁਲਾਵਾ। ਪ੍ਰੇਮ ਬਿਬਸਿ ਹੁਇ ਮਗ ਨਹਿੰ ਬੂਝੈ। ਜਹਿੰ ਕਹਿੰ ਗੁਰ ਮੂਰਤਿ ਹੀ ਸੂਝੈ ॥੨੪॥ ਕਬਹੂੰ ਊਚੇ ਬੋਲਤਿ ਦੌਰੈ। ਕਬਹੂੰ ਰੁਦਤਿ ਬੈਠ ਬਨਿ ਬੈਰੇ। ਚਲਜੋ ਨ ਜਾਇ, ਥਰਜੋ ਨਹਿੰ ਜਾਈ। ਮੋਨ ਨ ਰਹੈ, ਨ ਬੋਲ ਸਕਾਈ ॥ ੨੫ ॥ ਕਬਿ ਘੂੰਮਤਿ ਜਿਮ ਅਮਲੀ ਹੋਇ। ਸੁਧ ਸ਼ਰੀਰ ਕੀ ਬਿਸਰਜੋ ਸੋਇ। ਪੰਥ ਨ ਸੂਝੈ ਦ੍ਰਿਗ ਜਲ ਰੁਕਜੋ। ਮਹਾਂ ਪ੍ਰੇਮ ਤੇ ਇੰਦ੍ਰੀ ਥਕਜੋ॥੨੬॥ ਇਮ ਬਯਾਕੁਲ ਬਹੁ ਦਿਨ ਮੈਂ ਆਵਾ। ਜਹਿੰ ਸੰਤਗੁਰ ਕ ਥਾਨ ਸੁਹਾਵਾ। ਪ੍ਰੇਮ ਮਗਨ ਹੁਇ ਦ੍ਵਾਰੇ ਆਇਵ। ਚਰਨ ਧੂਰਿ ਲੈ ਮਸਤਕ ਲਾਇਵ ॥ ੨੭ ॥ ਅੰਤਰ ਜਾਇ ਦਰਸ ਜਬਿ ਪਾਵਾ। ਭਯੋ ਮੁਕਤਿ, ਸੰਤਗੁਰੂ ਬੁਲਾਵਾ।

[1] ਕਚਿਆਬੀ ਜਾਣ ਲਈ ਹੈ। *ਪਾ:—ਨ।

'ਆਗੇ ਆਉ ਭਗਤਿ ਭਗਵਾਨ। ਅਬਿ ਤੌ ਦਰਗਹਿ ਭਾ ਪਰਵਾਨ'॥
੨੮॥ ਸੁਨਿ ਗੁਰ ਤੇ ਚਰਨਨਿ ਪਰਿ ਰਹਸੋ। ਇੰਦ੍ਰੇ ਥਕਤਿ ਜਾਤਿ ਨਹਿੰ ਕਹਸੋ। ਪੂਰਨ ਪ੍ਰੇਮ ਹੇਰਿ ਕਰਿ ਤਾਸ। ਦਿਯੋ ਰਿਦੈ ਹਰਿਨਾਮ ਪ੍ਰਕਾਸ਼*॥
੨੯॥ ਕ੍ਰਿਪਾ ਧਾਰਿ ਨਿਜ ਹਾਥ ਲਗਾਯੋ। ਸਿਰ ਉਠਾਇਕੈ ਬਾਕ ਸੁਨਾਯੋ।
'ਅਬਿ ਤੁਮ ਗਮਨਹੁ ਪੂਰਬ ਦੇਸ਼। ਮਮ ਬਚ ਤੇ ਤਹਿੰ ਦਿਹੁ ਉਪਦੇਸ਼*॥
੩੦॥ ਸੁਨਤਿ ਬਾਕ ਕੌ ਸਗਰੇ ਧਾਰਹਿੰ। ਮਿਲਹਿੰ ਜਿ ਤੁਮਹਿੰ ਅਦੇਸ਼ ਉਚਾਰਹਿੰ'। ਗੁਰ ਆਗਯਾ ਕੌ ਲੈ ਤਬਿ ਗਯੋਪੂਰਬ ਕੌ ਉਪਦੇਸ਼ਨਿ ਕਯੋ

---

*ਇਵੇਂ ਸਿੱਧ ਹੁੰਦਾ ਹੈ ਕਿ ਉਦਾਸੀਨ ਮਤ ਸਿੱਖੀ ਮਾਰਗ ਦੀ ਵਿਰੋਧਤਾ ਵਿਚ ਨਹੀਂ ਸੀ ਚਲਿਆ ਤੇ ਪਲਿਆ। ਸ੍ਰੀ ਚੰਦ ਜੀ ਨੇ ਆਪਣੀ ਟੋਪੀ ਬਾਬੇ ਗੁਰਵਿੱਟੇ ਨੂੰ ਦਿਤੀ, ਤੇ ਕਿਹਾ ਇਕ ਚੀਜ਼ ਮੇਰੇ ਪਾਸ ਬਾਕੀ ਸੀ, ਸੋ ਮੈਂ ਤੁਹਾਨੂੰ ਦਿੱਤੀ। ਬਾਬਾ ਗੁਰਵਿੱਟਾ ਜੀ ਉਸ ਤੋਂ ਮਗਰੋਂ ਬੀ ਗੁਰੂ ਸਾਹਿਬ ਜੀ ਪਾਸ ਰਹੇ, ਜੰਗ ਬੀ ਕਰਦੇ ਰਹੇ, ਸ਼ਿਕਾਰ ਬੀ ਜਾਂਦੇ ਰਹੇ। ਭਾਵ ਉਦਾਸੀਨ ਮਤ ਤੇ ਗ੍ਰਿਹਸਤ ਦੋਵੇਂ ਉਨ੍ਹਾਂ ਵਿਚ ਰਹੇ। ਬਾਬਾ ਗੁਰਵਿੱਟਾ ਜੀ ਨੇ ਬਾਲੂ ਹਸਨਾ, ਫੂਲ, ਰੋਂਦਾ, ਅਲਮਸਤ ਚਾਰ ਚੇਲੇ ਬਨਾਕੇ ਵਿਰਕ ਦੇਖਕੇ ਉਪਦੇਸ਼ ਦਾ ਸਿਲਸਿਲਾ ਦੇਸ਼ ਪ੍ਰਦੇਸ਼ ਵਿਚ ਫੈਲਿਆ। ਦੇਖੋ ਸ਼੍ਰੀ:ਗੁ:ਪ੍ਰ:ਸੂ: ਰਾਸ ੧ ਅੰਸੂ ੬ ਅੰ: ੪੫। ਤੁਣ ਸ੍ਰੀ ਗੁਰੂ ਹਰਿਰਾਇ ਜੀ ਨੇ ਭਗਤ ਭਗਵਾਨ ਨੂੰ ਮਿਹਰ ਚੰਦ ਜੀ (ਲਖਮੀ ਦਾਸ ਜੀ ਦੇ ਪੋਤ੍ਰੇ) ਪਾਸ ਘੱਲ ਕੇ ਵੇਖ ਦਿਵਾਇਆ ਕਿਉਂਕਿ ਉਸਦੀ ਅੰਦਰਲੀ ਰੁਚੀ ਭੇਖ ਲੈਣ ਦੀ ਸੀ, ਜੇ ਇਹ ਪੈਦਾ ਵਿਰੋਧੀ ਪੈਦਾ ਹੁੰਦੀ ਤਾਂ ਇਹ ਕਦੇ ਨਾ ਹੁੰਦਾ। ਜਦ ਭਗਤ ਭਗਵਾਨ ਪ੍ਰਚਾਰ ਦੇ ਕੰਮ ਵਿਚ ਕਾਮਯਾਬ ਨਹੀਂ ਹੁੰਦਾ ਤਾਂ ਸ੍ਰੀ ਮੇਹਰ ਚੰਦ ਜੀ ਉਸ ਨੂੰ ਇਸ ਬਰਕਤ ਲਈ ਗੁਰੂ ਜੀ ਪਾਸ ਘੱਲਦੇ ਹਨ ਤੇ ਆਖਦੇ ਹਨ ਕਿ 'ਤਖਤ ਤੋਂ ਹੁਕਮ ਲੈ ਕੇ ਕਾਰਜ ਰਾਸ ਕਰੋ'। ਜੇ ਵਿਰੋਧ ਹੁੰਦਾ ਤਾਂ ਮਿਹਰ ਚੰਦ ਜੀ ਇਹ ਵਾਕ ਨਾ ਕਹਿੰਦੇ, ਨਾਂ ਸਤਿਗੁਰ ਨੂੰ ਤਖਤ ਦਾ ਮਾਲਕ ਤਸਲੀਮ ਕਰਦੇ। ਸਤਿਗੁਰਾਂ ਨੇ ਤੁਣ ਉਸ ਨੂੰ 'ਨਾਮ ਦਾ ਪ੍ਰਕਾਸ਼' ਦਿੱਤਾ। ਆਤਮ ਬਲ ਬਖਸ਼ਿਆ, ਭਾਵ ਗੁਰਮੁਖ ਪਦ ਦੇ ਕੇ ਉਸ ਨੂੰ ਸਫਲਤਾ ਬਖਸ਼ੀ ਤੇ ਬਰਕਤ ਬਖਸ਼ੀ ਕਿ ਤੇਰੇ ਉਪਦੇਸ਼ ਵਿਚ ਸਫਲਤਾ ਹੋਵੇਗੀ। ਸੋ ਜੋ ਉਦਾਸੀ ਆਪਣੇ ਮਤ ਨੂੰ ਗੁਰ ਘਰ ਤੋਂ ਵਿਰੋਧ ਵਿੱਚ ਬਣਿਆ ਦੱਸਦੇ ਹਨ, ਇਤਿਹਾਸ ਵਿਰੁੱਧ ਤੁਰਦੇ ਹਨ ਤੇ ਜੋ ਸਿੱਖ ਉਨਾਂ ਨੂੰ ਐਸਾ ਦੱਸਦੇ ਹਨ, ਉਹ ਵੀ ਇਤਿਹਾਸ ਦੇ ਉਲਟ ਚਲਦੇ ਹਨ। ਉਦਾਸੀ ਮਤ ਤੇ ਗੁਰੂ ਘਰ ਸਦਾ ਮਿਲੇ ਰਹੇ ਹਨ, ਫਰਕ ਕੇਵਲ ਇਹ ਸੀ ਕਿ ਉਨ੍ਹਾਂ ਦੇ ਉਪਦੇਸ਼ਕ ਨਿਰੇ ਤਜਾਗ ਵਿਚ ਰਹਿਕੇ ਉਪਦੇਸ਼ ਕਰਦੇ ਸਨ। ਜਿਵੇਂ ਬੁਧ ਭਿਕਸ਼ੂ ਬੁਧਮਤ ਦਾ ਤੇ ਮੌਂਕ (monks) ਈਸਾਈ ਮਤ ਦਾ ਵਿਰਕ ਰਹਿ ਕੇ ਪ੍ਰਚਾਰ ਕਰਦੇ ਸਨ। ਦਸਾਂ ਪਾਤਸ਼ਾਹੀਆਂ ਤਕ ਤੇ ਮਗਰੋਂ ਵੀ ਬਰਾਬਰ ਮੇਲ ਦੇ ਸਬੂਤ ਮਿਲਦੇ ਹਨ, ਦਸਾਂ ਹੀ ਸਤਿਗੁਰਾਂ ਨੂੰ ਉਦਾਸੀ ਮੰਨਦੇ ਚਲੇ ਆਏ ਹਨ। ਉਦਾਸੀਆਂ ਦੇ ਵਿਸ਼ੇਸ਼ ਹਾਲ ਪੰਥ ਪ੍ਰਕਾਸ਼, ਭਾਈ ਗਿਆਨ ਸਿੰਘ ਵਾਲੇ ਵਿਚ ਦਿੱਤੇ ਹਨ।

॥ ੩੧ ॥ ਭਯੋ ਪ੍ਰਕਾਸ਼ ਰਿਦੇ ਹਰਿ ਹਰੇ। ਜੋ ਦੇਖੈ ਸੋ ਚਰਨੀ ਪਰੈ। ਜਹਾਂ ਠਹਿਰ ਤਰ ਕਟੀ ਬਨਾਵੈ। ਦਸ਼ਾਨ ਗਾਰ ਹਰਿਰਾਇ ਲਗਾਵੈ ॥੩੨॥ ਏਵ ਕੁਲਾਤ ਭੁਗਵਾਨ ਬਿਸਾਲਾ। ਕੀਨਸਿ ਪੂਰਬ ਦੇਸ਼ ਨਿਹਾਲਾ। ਨਰਨਿ ਹਜ਼ਾਰਨਿ ਕੀ ਕੱਲਯਾਨ। ਕਰਤਿ ਭੁਯੋ ਦੇ ਨਾਮ ਸੁ ਦਾਨ ॥ ੩੩ ॥ ਕਿਸੂ ਦੇਸ਼ ਤੇ ਸੰਗਤਿ ਆਈ। ਬੰਦਨ ਕਰੀ ਭੇਟ ਅਰਪਾਈ। ਕੇਤਿਕ ਦਿਨ ਰਹਿ ਬੈਠੇ ਪਾਸ। ਕਰਤਿ ਭਏ ਪੁਨ ਇਮ ਅਰਦਾਸ॥੩੪॥'ਨਾਮ ਧਰੀਕ' ਸਿੱਖ ਸਤਿਗਰ ਕੇ। ਕਰਉ ਬਿਨਾਸਨਿ ਸੰਸੇ ਉਰ ਕੇ। ਪਾਠ ਕਰੈਂ ਹਮ ਨਿਤ ਗੁਰਬਾਨੀ। ਅਰਥ ਪ੍ਰਮਾਰਥ ਰੀਤਿ[2] ਨ ਜਾਨੀ ॥ ੩੫ ॥ ਜੋ ਮਾਰਗ ਗੁਰ ਸ਼ਬਦ ਬਤਾਇਵ। ਸੋ ਹਮ ਤੇ ਨਹਿੰ ਜਾਇ ਕਮਾਇਵ। ਪਾਠ ਕਰਨ ਕੋ ਨੇਮ ਨਿਬਾਹੈਂ। ਪਢੈਂ ਸਦਾ ਬਾਨੀ ਅਵਗਾਹੈਂ ॥੩੬॥ ਕਜਾ ਹੋਵੈ ਗਤਿ ਅੰਤ ਹਮਾਰੀ।ਇਹ ਸੰਦੇਹ ਨਿਤ ਰਿਦੇ ਮਝਾਰੀ। ਅਸ ਉੱਤਰ ਬੁਝੈਂ ਅਤਿ ਬਾਵੈ[3]। ਕਹਿ ਸਭਿ ਹਾਥ ਜੋਰਿ ਭੁ ਠਾਢੇ ॥ ੩੭ ॥ ਸ਼੍ਰੀ ਹਰਿਰਾਇ ਕਛੂ ਨਹਿੰ ਕਹਯੋ। ਸਭਿ ਕੇ ਮਨ ਮੈਂ ਸੰਸੈ ਰਹਯੋ। ਤਿਹ ਛਿਨ ਹੋਇ ਤੁਰੰਗ ਅਸਵਾਰ। ਗਮਨੇ ਬਾਹਰ ਹੇਤੁ ਸ਼ਿਕਾਰ ॥ ੩੮ ॥ ਬਰਖਾ ਹੋਇ ਹਟੀ ਤਿਸ ਕਾਲਾ। ਸੂਰਜ ਨਿਕਸਯੋ ਦਯੋਤ ਬਿਸਾਲਾ[4]।ਮਗ ਮਹੁ ਹੰਡੀਪਰਾਤਨ ਹੋਰੀ। ਤਹਾਂ ਠੀਕਰੀ ਚਮਕ ਘਨੇਰੀ ॥ ੩੯ ॥ ਘ੍ਰਿਤ ਥਾਸਨ ਕੀ ਫੂਟੀ ਪਰੀ। ਥਿਤ ਹੁਇ ਗੁਰੂ ਮੰਗਾਵਨਿ ਕਰੀ। ਨਿਜ ਕਰ ਮਹਿੰ ਧਰਿ ਬਾਕ ਬਖਾਨਾ। 'ਬਾਨੀ ਪਾਠ ਪ੍ਰਸ਼ਨ ਤੁਮ ਠਾਨਾ ॥ ੪੦ ॥ ਤਿਸ ਕੋ ਉੱਤਰ ਲੀਜਹਿ ਸਾਰੇ।ਜੋ ਗਰ ਸ਼ਬਦ ਕਮਾਵਹਿੰ ਪ੍ਯਾਰੇ। ਸੋ ਜਨ ਕੂਰਤਿ ਮੁਕਤਿ ਸੁਖ ਪਾਵੈਂ। ਚਲਹਿੰ ਪੰਥ,ਜੋ ਸ਼ਬਦ ਬਤਾਵੈ ॥ ੪੧ ॥ ਪਾਠ ਸਧਾਰਨਿ ਜੋ ਨਿਤ ਕਰੈ।ਨੇਮ ਨਿਬਾਹਨਿ ਮੈਂ ਅਨੁਸਰੈ। ਪਾਠ ਪ੍ਰਤਾਪ ਕਰੈ ਗਤਿ ਐਸੀ। ਸੁਨਹੁ ਸ਼ੋਨ ਹਮ ਭਾਖਹਿੰ ਜੈਸੀ॥੪੨॥ਜਿਮ ਠਿਕਰੀ ਬਹੁ ਬਰਖ ਬਿਤਾਈ। ਲਗੇ ਤੇਜ ਨਿਕਸੀ ਚਿਕਨਾਈ। ਤਿਮ ਜੋ ਪਠਹਿੰ ਨੇਮ ਗੁਰਬਾਨੀ। ਅੰਤ ਦੇਤਿ ਕੱਲਯਾਨ ਮਹਾਨੀ ॥ ੪੩ ॥ ਰਹੀ ਚਿਕਨਤਾ ਠੀਕਰਿ ਮਾਂਹਿ। ਤੜੋਂ ਬਾਨੀ ਗੁਨ ਰਹਿ ਮਨ ਤਾਂਹਿ। ਅੰਤਕਾਲ ਫਲ ਕਰਹਿ

---

[1]ਨਾਮ ਧਾਰਨ ਵਾਲੇ (ਦੇਖੋ ਪੂ: ਜਨਮ ਸਾਖੀ)। [2]ਪਰਮਾਰਥ (ਨੂੰ ਵੱਸਣ ਵਾਲੇ ਗੁਰਬਾਣੀ ਦੇ) ਅਰਥਾਂ ਦੀ ਰੀਤ। (ਅ) ਅਰਥ ਤੇ ਭਾਵ ਦੀ ਰੀਤ। [3]ਪੁੱਛਣ ਦਾ ਬਹੁਤ (ਪ੍ਰੇਮ) ਵਧਿਆ ਹੈ। [4](ਅ) (ਮੰਸਾ) ਵਧਿਆ ਹੈ। [5]ਬੜਾ ਪ੍ਰਕਾਸ਼ ਹੋਯਾ।

ਪ੍ਰਕਾਸ਼ੋ।ਜਥਾ ਕੁਸਮ ਤਿਲ ਪਾਇ ਸੁ ਬਾਸੈ[1]॥੪੪॥ ਪਾਠਕ ਕੀ ਸਹਾਇਤਾ ਕਰਿਹੀ। ਅੰਤਕਾਲ ਪੀੜਾ ਪਰਹਰਿਹੀ[2]। ਗੁਰ ਮੁਖ ਤੇ ਸਿੱਖਨਨਿ ਸੁਨਿ ਕਰਿ ਕੈ। ਦਈ ਪ੍ਰਦੱਛਨ ਚਹੁੰ ਦਿਸ਼ਿ ਫਿਰ ਕੈ ॥ ੪੫ ॥ ਸਭਿ ਕੇ ਰਿਦੈ ਵਧੀ ਸੁ ਪ੍ਰਤੀਤ। ਬਾਨੀ ਪਵਿਬੇ ਕੀ ਬਡ ਪ੍ਰੀਤਿ।ਸਤਿਗੁਰ ਕੇ ਪਗ ਪੰਕਜ ਬੰਦੇ। ਜਾਨਿ ਆਪਨੇ ਭਾਗ ਬਿਲੰਦੇ॥ ੪੬ ॥ ਗੁਰ ਬਾਨੀ ਜਾਨੀ ਸੁਖ ਕਾਰਨ। ਗੁਰਬਾਨੀ ਬਹੁ ਪਤਿਤ ਉਧਾਰਨ। ਗੁਰਬਾਨੀ ਪਢਿ ਕਰਿ ਗਤਿ ਲਹੈਂ।ਜਨੋਂ ਕਨੋਂ ਪਢਨਿ ਸਦਾ ਚਿਤ ਚਹੈਂ॥੪੭॥ਅਰਥ ਸਮੁਝਿ,ਕੈ ਸਮੁਝੇ ਬਿਨਾ। ਬਿਨਾ ਪ੍ਰੇਮ, ਕੈ ਪ੍ਰੇਮ ਸੁ ਘਨਾ। ਪਠਨਿ ਨੇਮ ਗੁਰਬਾਨੀ ਕਰੈਂ। ਘਟਿਕਾ, ਜਾਮ ਕਿ ਨਿਸ ਦਿਨ ਰਰੈਂ ॥ ੪੮ ॥ ਚਲਿ ਆਏ ਪੁਨ ਖੇਲ ਸ਼ਿਕਾਰੇ।ਦਖਤਿ ਪਾਲਤਿ ਮ੍ਰਿਗਨਿ ਹਜ਼ਾਰੇ।ਦੇ ਉਪਦੇਸ਼ ਕਰਤਿ ਕੱਲਯਾਨੇ। ਪਰਉਪਕਾਰ ਸਦਾ ਗੁਰ ਠਾਨੇ ॥ ੪੯ ॥ ਇਤਿ ਸ਼੍ਰੀ ਕਵ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਬਰਨਿ ਕਲਯਾਨ' ਪ੍ਰਸੰਗ ਕਥਨੰ ਨਾਮ ਅਸ਼ਟਮੋ ਅੰਸੂ ॥ ੮ ॥

੯. [ਸ਼ਾਹਜਹਾਂ ਬੀਮਾਰ ਤੇ ਸ਼ਾਹਜ਼ਾਦੇ ਆਕੀ]।

ਦੋਹਰਾ ॥ ਅੱਬ ਤੁਰਕਨ ਕੀ ਬਾਰਤਾ ਕਛੁਕ ਸੁਨਹੁ ਬੁਧਿਵਾਨ। ਕਰੋ ਖੋਟ ਸਤਿਗੁਰਨਿ ਸੋਂ ਯਾਂਤੇ ਕਰੋਂ ਬਖਾਨ॥੧॥ਬਿਨਾ ਕਹੇ ਸੁ ਪ੍ਰਸੰਗ ਕੋ ਸੁਨਿਤੇ ਸੰਸੈ ਹੋਇ। ਯਾਂਤੇ ਸੁਨੀਏ ਬਿਤੀ ਜਿਮ ਗੁਰ ਸੋਂ ਬਾਦਤ[2] ਸੋਇ ॥ ੨ ॥ ਸ਼ਾਹੁਜਹਾਂ ਤੁਰਕੇਸ਼ ਕੇ ਸੁਤ ਉਪਜਤਿ ਭੇ ਚਾਰ।ਕਰਤਿਰਾਜ ਸਭਿ ਦੇਸ਼ਕੋ ਬਧਸੋ ਸਮਾਜ ਉਦਾਰ ॥ ੩ ॥ ਚੌਪਈ ॥ ਚੱਕ੍ਰਵਰਤਿ ਇਮ ਰਾਜ ਭਯੋ ਹੈ। ਚਾਰ ਚੱਕ ਇਕ ਹੁਕਮ ਥਿਯੋ ਹੈ। ਜਹਿੰ ਤਹਿੰ ਦੇਸ਼ਨਿ ਬਿਖੇ ਅਸ਼ੇਸ਼। ਦੋਹੀ ਸੁਨਿਤੇ ਤ੍ਰਾਸ ਵਿਸ਼ੇਖ ॥ ੪ ॥ ਜਿਤੇ ਨ੍ਰਿਪਤਿ ਸਭਿ ਆਗਯਾ ਕਾਰੀ। ਹਾਥ ਜੋਰਿ ਹੁਇ ਖਰੇ ਅਗਾਰੀ॥ਰਜਪੂਤਨਿ ਤਨੁਜਾ ਕੇ ਛੋਰੇ। ਸੁਨਿ ਸੁੰਦਰ ਲੇਵਤਿ ਕਰਿ ਜੋਰੇ[3] ॥ ੫ ॥ ਹਿੰਦਵਾਇਨਿ ਕੋ ਮਹਾਂ ਕਲੰਕ। ਜਥਾ ਅੰਕ ਲਾਗਯੋ ਸੁ ਮਯੰਕ। ਜਿਨ ਤੇ ਭਯੋ ਉਪਾਇ ਨ ਕੋਏ। ਧੀਰ ਸੂਰਤਾ ਛੋਰਿ ਖਲੋਏ ॥੬॥ ਤੁਰਕ ਅਧੀਨ ਹੋਇ ਕਰਿ ਸਾਰੇ। ਆਇਂ ਛਿੱਪ੍ਰ, ਜਥਿ ਲੇਤਿ ਹਕਾਰੇ। ਜਹਾਂ ਪਠਾਵਹਿੰ ਤਹਿੰ ਚਲਿ ਜਾਂਹੀ। ਸ਼ਕਤਿ ਹੀਨ ਹੁਇ ਰਹਿੰ

[1] ਮੁਰੰਝਿਤ ਹੋ ਜਾਂਦੇ ਹਨ। ਤਿਲਾਂ ਵਿਚ ਜੋ ਹਰ ਦੇਜ਼ ਗੁਲਾਬ ਵੇਲੀ ਆਦਿ ਫੁੱਲ ਪਾਉਂਦੇ ਰਹੀਏ ਤਾਂ ਕੁਛ ਦਿਨਾਂ ਮਗਰੋਂ ਤਿਲ ਖੁਸ਼ਬੂਦਾਰ ਹੋ ਜਾਂਦੇ ਹਨ, ਉਨ੍ਹਾਂ ਤੋਂ ਕੱਢਿਆ ਤੇਲ ਫੁਲੇਲ ਕਹੀਦਾ ਹੈ, ਜਿਸ ਫੁੱਲ ਦਾ ਤਿਲਾਂ ਨੈ ਸੰਗ ਕੀਤਾ ਹੋਵੇ ਉਸੇ ਦੀ ਖੁਸ਼ਬੂ ਤੇਲ ਵਿਚ ਵਸ ਜਾਂਦੀ ਹੈ। [2]ਝਗੜਦਿਆਂ। [3]ਹਲ ਨਾਲ।

ਅਗਵਾਹੀ ॥੭॥ ਕਿਸ ਪਰ ਕਿਮ ਜੋ ਰਿਸ ਹੁਇ ਜਾਏ। ਬਿਕਟ ਮੁਹੰਮ ਪਠਹਿੰ ਮਰਿਵਾਏ[1]। ਤਨਕ ਹੁਕਮ ਜੋ ਮੋਰਨਿ ਕਰਿਹੀ। ਲਰਹਿੰ, ਕਰਹਿੰ ਅਪਨੇ ਅਨੁਸਰਹੀ ॥੮॥ ਪੋਸ਼ਿਸ਼ ਜ਼ਹਿਰ ਅਜ਼ਾਹਰ[2] ਲਾਇ। ਰਿਸ ਕਰਿ ਕਿਸ ਕਹੁ ਦੇਂ ਪਹਿਰਾਇ। ਕਰਹਿੰ ਖ਼ਿਆਰ, ਨ ਜੀਵਤਿ ਛੋਰਹਿੰ। ਹੁਇ ਮਵਾਸ ਚੜ੍ਹ ਤਿਸ ਕੋ ਤੋਰਹਿੰ ॥੯॥ ਸੈਨਾ ਕੋਸ਼ ਦੁਰਗ ਬਡ ਭਾਰੇ। ਜਿਨ ਕੋ ਪੱਯਤਿ ਨਹੀਂ ਸ਼ੁਮਾਰੇ। ਸਭਿ ਦੇਸ਼ਨਿ ਕੋ ਦਰਬ ਬਿਸਾਲਾ। ਦਿੱਲੀ ਆਨਿ ਭਰਹਿੰ ਨਰ ਹਾਲਾ[3] ॥ ੧੦ ॥ ਬੀਰ ਸ਼ਸਤ੍ਰ ਧਾਰੀ ਮਹਿਪਾਲਾ। ਜੋ ਰਜਪੂਤ ਕਹਾਇੰ ਬਿਸਾਲਾ। ਤਿਨ ਕੀ ਭਈ ਦਸ਼ਾ ਜਬਿ ਐਸੇ। ਸੁਤਾ ਦੇਨਿ ਲੈ ਬਰਨੀ ਜੈਸੇ ॥੧੧॥ ਅਪਰ ਹਿੰਦੁਵਨਿ ਕੀ ਕਨਾ ਗਿਨਤੀ। ਤੁਰਕਨਿ ਅੱਗੂ ਕਰਹਿੰ ਸਭਿ ਬਿਨਤੀ। ਛੀਨ ਧਰਮ ਦਿਨ ਪ੍ਰਤਿ ਬਡ ਹੋਵਾ। ਸਮੁਖ ਦੁਸ਼ਟ ਕੇ ਕੌ ਨ ਖਰੋਵਾ ॥ ੧੨ ॥ ਰਾਜ ਕਰਨੋ ਚਿਰ ਕਾਲ ਬਿਸਾਲਾ। ਬਲੀ ਭਯੋ, ਪੂਰਬ ਤਪ ਘਾਲਾ। ਜੇਠੋ ਨੰਦਨ ਦਾਰਸ਼ਕੋਹਾ। ਸ਼ਾਹੁਜਹਾਂ ਕੋ ਤਿਹ ਸੰਗ ਮੋਹਾ ॥੧੩॥ਜਾਨਯੋ ਨੇਕ ਨਿਕਟਿ ਸੋ ਰਾਖਾ।–ਤਖਤ ਬਿਠਾਵੋਂ ਇਸ–, ਅਭਿਲਾਖਾ। ਵਲੀਅਹਿਦ[4] ਕੀਨਿਸ ਤਿਸ ਤਾਈਂ। ਸ਼ੁਭ ਗੁਨ ਪੂਰਨ ਉਚਿਤ ਬਡਾਈ ॥ ੧੪ ॥ ਦੁਤਿਯ ਪੁੱਤ੍ਰ ਤਿਸ ਤੇ ਲਘੁ ਜਾਨਾ। ਨਾਮ ਮੁਹੰਮਦਸ਼ੁਜਹ[5] ਬਖਾਨਾ। ਤਿਸ ਕੌ ਦੇਸ਼ ਅਸ਼ੇਸ਼ ਬੰਗਾਲਾ। ਦੀਨਿ ਪਠਾਇ ਕੀਨਿ ਮਹਿਪਾਲਾ ॥੧੫॥ ਪੁੱਤ੍ਰ ਤੀਸਰੋ ਹੁਤੋ ਨੁਰੰਗਾ। ਦੁਰਮਤਿ ਲਖਹਿ ਸ਼ਾਹੁ ਮਨ ਭੰਗਾ[6]। ਤਿਸ ਕੌ ਦੀਨਸਿ ਦੱਖਣ ਦੇਸ਼। ਤਹਾਂ ਪਹੁੰਚਿ ਕਰਿ ਬਨਯੋ ਨਰੇਸ਼ ॥੧੬॥ ਚਤੁਰਥ ਸ਼ਾਹੁਜਹਾਂ ਕੋ ਢੋਟਾ[7]। ਨਾਮ ਮੁਰਾਦ-ਬਖ਼ਸ਼ ਸੋ ਛੋਟਾ। ਦਿਯੋ ਦੇਸ਼ ਇਸ ਕੌ ਗੁਜਰਾਤ। ਕੀਨਸਿ ਰਾਜ ਤਹਾਂ ਬੱਖਯਾਤ ॥ ੧੭ ॥ ਅਪਨੇ ਅਪਨੇ ਜਾਇ ਟਿਕਾਨੇ। ਕਰੇ ਭੋਗ ਜੈਸੇ ਮਨ ਭਾਨੇ। ਕਿਤੋ ਬਰਖ ਬੀਤੇ ਇਸ ਰੀਤਿ। ਸੈਨ ਦਰਬ ਕਹੁ ਸੰਚਤਿ ਨੀਤਿ ॥ ੧੮ ॥ ਤੁਖਤ ਬੈਠਿਬੇ ਸਰਬ ਲੁਕਾਵੈਂ। ਨਿਜ ਸਥਾਨ ਥਿਤ ਦਾਵ ਤਕਾਵੈਂ। ਯਾਂਤੇ ਫਿਕਰ ਕਰਤਿ ਰਹਿੰ ਭਾਰੀ। ਸੰਚਹਿੰ ਦਰਬ ਚਮੂੰ ਕਰਿ ਤਯਾਰੀ ॥ ੧੯ ॥ ਨਿਜ ਨਿਜ ਦੇਸ਼ ਅਵਾਸਨਿ[8] ਥਾਸੇ। ਮਨ ਭਾਵਤਿ ਸਭਿ ਕਰਤਿ ਬਿਲਾਸੇ। ਸ਼ਾਹੁਜਹਾਂ ਰਹਿ ਦਿੱਲੀ ਮਾਂਹਿ। ਦਾਰਸ਼ਕੋਹ

[1]ਕਰੜੀ ਮੁਹੰਮ ਭੇਜਕੇ ਮਰਵਾ ਦਿੰਦੇ ਸੀ। [2]ਗੁਝੀ ਵਿਹ। [3]ਮਾਮਲਾ। [4]ਯੁਵਰਾਜ। [5]ਸ਼ਜਅ ਮੁਹੰਮਦ। [6]ਖੋਟੀ ਬੁਧੀ ਵਾਲਾ ਜਾਣਕੇ ਸ਼ਾਹ ਦਾ ਮਨ ਢਹਿ ਗਿਆ। [7]ਪੁੱਤ੍ਰ। [8]ਘਰਾਂ ਵਿਚ।

ਰਖਨੋ ਸਤ ਪਾਹਿ ॥੨੦॥ ਚਿਰੰਕਾਲ ਜਬਿ ਬੀਤ ਗਯੋ ਹੈ। ਸ਼ਾਹਜਹਾਂ ਤਨ ਰੋਗ ਭਯੋ ਹੈ। ਦਿਨ ਪ੍ਰਤਿ ਪ੍ਰਬਲ ਬਧੀ ਬੀਮਾਰੀ। ਜੋ ਕਿਸਹੂੰ ਤੇ ਜਾਇ ਨ ਟਾਰੀ ॥ ੨੧ ॥ ਸੂਬੇ ਅਰੁ ਉਮਰਾਉ ਬਡੇਰੇ। ਰੋਕੇ ਸਕਲ ਹੋਤਿ ਨਹਿ ਨੇਰੇ। ਜੇ ਸਮੀਪ ਨਿਤ ਆਵਤਿ ਜਾਤਿ। ਸਭਿ ਕੋ ਬਰਜਨੋ ਰਹਤਿ ਇਕਾਂਤ ॥ ੨੨ ॥ ਬਯਾਕੁਲ ਕੀਨਸਿ ਰੋਗ ਮਹਾਂਨੇ। ਕਛੂ ਨ ਆਛੇ ਮਨ ਮਹਿੰ ਮਾਨੇ। ਬਡੋ ਪੁੱਤ੍ਰ ਇਕ ਪਹੁੰਚੋ ਤਾਸ। ਕੈ ਹਕੀਮ ਦੇ ਔਖਧਿ ਰਾਸ ॥ ੨੩ ॥ ਵਹਿਰ ਬਾਤ ਪਸਰੀ ਬਿਪਰੀਤਿ। 'ਸ਼ਾਹੁ ਜਿਯਨਿ ਮਹਿੰ ਸੰਸੈ ਚੀਤਿ। ਘਨੇ ਦਿਵਸ ਦੇਖਨੋ ਨਹਿੰ ਕਾਹੀਂ[1]। ਧਾਂਤੇ ਲਖੀਯਤਿ ਜੀਵਤਿ ਨਾਂਹੀ ॥੨੪॥ ਕਰਨੋ ਛੁਪਾਵਨ ਪੁੱਤ੍ਰ ਬਡੇਰੇ। ਬੰਦ ਏ ਸਤ੍ਰੁ ਕਰਿ ਕੈ ਸਭਿ ਘੇਰੇ'। ਕਰਤਿ ਦਲੀਲ ਅਨੇਕ ਪ੍ਰਕਾਰਾ। ਲੋਕਨਿ ਬਿਖੇ ਰੌਰ ਪ੍ਰਸਤਾਰਾ ॥ ੨੫ ॥ ਦੇਸ਼ ਦੇਸ਼ ਮਹਿੰ ਸੁਧ ਬਿਸਤਰੀ।–ਮਰਨੋ ਸ਼ਾਹੁ, ਪਰ ਝੁਸ਼ਨਿ ਕਰੀ[2]–। ਸੁਨਿ ਕਰਿ ਚੋਰ ਧਾਰਵੀ ਬਲੀ।ਲੂਟਨਿ ਲਗੇ ਦੇਸ਼ ਬਿਧਿ ਭਲੀ॥ ੨੬॥ ਨਿਬਲਨਿ ਕੋ ਬਲਵਾਨ ਬਡੇਰੇ। ਹਤਹਿੰ ਪ੍ਰਾਨ ਲੈ ਦਰਬ ਘਨੇਰੇ। ਅਚਨੋ ਫਤ੍ਰੁਰ ਦੂਰ ਅਰੁ ਨੇਰੇ। ਨਾਸ਼ ਹੋਨਿ ਲਗਿ[3] ਦੇਸ਼ ਚੁਫੇਰੇ ॥ ੨੭ ॥ ਵਾਰਸ਼ਕੋਹੁ ਤਬੈ ਇਮ ਜਾਨਾ। ਕਬਜ਼ਾ ਕਰਨਿ ਆਪਨੋ ਠਾਨਾ। ਜੋ ਖਤ ਪੱਤ੍ਰ ਵਹਿਰ ਕੇ ਆਵੈਂ। ਆਪ ਸੁ ਲੈਬੇ ਲਗਨੋ ਪੜ੍ਹਾਵੈ ॥ ੨੮ ॥ ਸਮੁਝਹਿ ਸੁਨਹਿ, ਹੁਕਮ ਕੋ ਦੇਤਿ। ਕਿਸਹੂੰ ਗਹੈ ਕੈਦ ਕਰਿ ਲੇਤਿ। ਕੋਤਿਕ ਕੋ ਕਰਤੋ ਬਖ਼ਸ਼ੀਸ਼। ਆਇ ਵਕੀਲ ਨਿਵਾਵਹਿੰ ਸੀਸ॥੨੯॥ ਕਾਰ ਗੁਜ਼ਾਰ[4] ਹੋਤਿ ਭਾ ਸੋਈ। ਤਿਸੇ ਸਲਾਮ ਸਭਿਨਿ ਕੋ ਹੋਈ। ਸ਼ਾਹੁਜਹਾਂ ਕੋ ਬਿਨਾ ਬਿਲੋਕੇ।ਠਿਕਟਿ ਜਾਨਿ ਕੋ ਜਬਿ ਕੋ ਰੋਕੇ॥੩੦॥ਨਹੀਂ ਯਕੀਨ ਲੋਕ ਉਰ ਲਹੈਂ।–ਸ਼ਾਹੁਜਹਾਂ ਜੀਵਤਿ ਅਬਿ ਅਹੈ। ਜ਼ਿੰਦਾ ਹੀ ਮੁਰਦਾ ਭਯੋ–ਜਾਨੈ। –ਘਰ ਅੰਤਰ ਹੈ–ਕਹੀ ਨ ਮਾਨੈ[5] ॥ ੩੧ ॥ ਧਾਂਤੇ ਪਰਨੋ ਦੇਸ਼ ਮੈਂ ਰੌਰਾ। ਮੂਬੇ ਸਭਿ ਆਕੀ ਨਿਜ ਠੌਰਾ। ਛੀਨਿ ਛੀਨਿ ਧਨ, ਧੁਜਨੀ[6] ਰਾਖੀ। –ਕਰਹਿੰ ਜੰਗ–ਇਮ ਭੇ ਅਭਿਲਾਖੀ॥੩੨॥ਪੰਥ ਚਲਨ ਤੇ ਨਰ ਹਟਿ ਰਹੈ। ਲੈਤਿ ਖਸੋਟਿ ਫਿਰਤਿ ਜੋ ਲਹੈ। ਇਸ ਪ੍ਰਕਾਰ ਜਬਿ ਭਾ ਅੰਧਕਾਰਾ। ਕੋ ਨਹਿੰ ਸੁਨਿ ਹੈ ਕਿਨਹੂ ਪੁਕਾਰਾ ॥ ੩੩ ॥ ਸਭਿ ਦੇਸ਼ਨਿ ਮੈਂ ਗਯੋ ਪ੍ਰਸੰਗ।

[1]ਕਿਸੇ ਨੇ। [2]ਕਿ ਪਾਤਸ਼ਾਹ ਮਰ ਗਿਆ ਹੈ ਪਰ ਚੁਪ ਕਰ ਰਹੇ ਹਨ; ਭਾਵ ਖ਼ਬਰ ਨੂੰ ਕਾ ਲਈ ਨੇ। [3]ਟੋਣ ਲਗੇ। [4]ਕੰਮ ਚਲਾਵਣ ਵਾਲਾ। [5]ਇਹ (ਕਹਿਣਾ) ਕਿ 'ਘਰ ਅੰਦਰ ਹੈ' ਨਹੀਂ ਮੰਨਦੇ। [6]ਟੋਲਾ।

ਸੁਨਤਿ ਸ਼ਜ਼ਾਦੇ ਭਏ ਨਿਸ਼ੰਗ। ਹੁਤੋ ਮੁਰਾਦ ਬਖ਼ਸ਼ ਜੋ ਤਾਤ। ਤਿਸ ਕਾਇਮ ਕੀਨਸਿ ਗੁਜਰਾਤ ॥ ੪੪ ॥ ਕਾਰ ਦਾਰ, ਬੇਗਮ ਕ ਤਹਾਂ। ਗਹਿ ਲੀਨਸਿ ਛੀਨਸਿ ਧਨ ਮਹਾਂ। ਕਹਿ ਕਰਿ ਅਧਿਕ ਮਾਰ ਕਰਿਵਾਈ। ਗਾਡਨ ਕਾਢਿ ਦਿਯੋ ਅਗੁਵਾਈ[1]॥੪੫॥ਬੇ ਤਕਸੀਰ ਜੁ ਅਪਨਿ ਦਿਵਾਨ। ਤਿਸ ਕੋ ਹਤਨੋ ਪ੍ਰਾਨ ਕਰਿ ਹਾਨ। ਨਿਜ ਕਬਜ਼ੇ ਮਹਿੰ ਸਭਿ ਕੁਛ ਕਰਨੋ। ਨਿਕਟਿਨਿਕਟਿ ਜੋ ਦੇਸ਼ ਨਿਹਰਨੋ॥੪੬॥ਲੁਟਿ ਸਰਬ ਕੋ ਗਰਦਮਿਲਾਯੋ। ਲਸ਼ਕਰ ਲਰਿਬੇ ਹੇਤੁ ਬਨਾਯੋ।ਤੋਪ ਭੁਪਕ ਬਾਰੁਦ ਸੁ ਗੋਰੇ।ਸ਼ਸਤ੍ਰ ਬੰਦ[2] ਬਹੁ ਦੀਨਸਿ ਘੋਰੇ ॥ ੪੭ ॥ ਨਿਜ ਸੁਭਟਨਿ ਬਖਸ਼ੀਸ਼ ਕਰੀ ਹੈ। ਕੈਕਨ[3] ਜਿਗਾ ਜਰਾਵ ਜਰੀ ਹੈ। ਜਥਿ ਇਹ ਗਾਵੈ ਭਯੋ ਬਿਸਾਲ[4]। ਇਮ ਸੁਨਿ ਕੈ ਜੋ ਹੁਤੋ ਬੰਗਾਲੇ ॥ ੪੮ ॥ ਤਿਸੀ ਰੀਤਿ ਤਿਸਨੇ ਤਹਿੰ ਕੀਨੋ। ਨਿਕਟਿ ਜੁ ਦੇਸ਼ ਛੀਨ ਕਰਿ ਲੀਨੋ।ਧਨ ਦਿਲੇਸ਼ ਕੋ ਹੁਤੋ ਜੁ ਨੇਰੇ।ਲੀਨਿ ਖਸੋਟ ਪਾਇ ਕਰਿ ਘੇਰੇ ॥੪੯॥ ਬੰਦੁਬਸਤ ਕਰਿ ਲੇ ਧਨੁ ਰਾਸੀ। ਪਤਨੇ ਹੁਇ ਪੁਨ ਆਵਾ ਕਾਸ਼ੀ। ਕਬਜ਼ਾ ਅਪਨ ਕਰਨੋ ਤਹਿੰ ਸਾਰੇ। ਆਨ ਜੁ ਮਿਲੇ ਤਿਨਹਿ ਸਤਿਕਾਰੇ॥੫੦॥ਸ਼ਸਤ੍ਰ ਸੁਭਟ ਘੋਰਾ ਗਜ ਭਾਰੇ। ਦੈ ਕਰਿ ਦਰਬ ਸਰਬ ਸ਼ਿੰਗਾਰੇ। ਜ਼ੋਰ ਸ਼ੋਰ ਅਪਨੋ ਦਿਖਰਾਯੋ। ਕਾਸ਼ੀ ਲਗਿ ਸਭਿ ਰਾਜ ਦਬਾਯੋ॥੫੧॥ਹਰਖ ਮੁਹੰਮਦ ਸ਼ੁਜਾ ਬਿਲੰਦ।ਸੈਨ ਸਕੇਲਨਿਕੀਨਸਿ ਬਿੰਦ।ਅਪਰਦੇਸ਼ ਮਹਿੰ ਰੌਰਾ ਮਹਾਂ।ਲੁਟਹਿੰ ਬਲੀ ਨ੍ਰਿਬਲ ਜਹਿੰਕਹਾਂ॥੫੨॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਤੁਰਕੇਸ਼ਰ' ਪ੍ਰਸਤ ਕਥਨੰ ਨਾਮ ਨਵਮੋ ਅੰਸੁ ॥ ੯ ॥

੧੦. [ਸ਼ੁਜਾ ਮੁਹੰਮਦ ਤੇ ਚੜ੍ਹਾਈ]।

ਦੋਹਰਾ ॥ ਪਰਨੋ ਰੌਰ ਸਭਿ ਠੌਰ ਮਹਿੰ ਮਗ ਅਟਕੇ ਚਹੁੰ ਓਰ। ਨਰ ਨਾਰੀ ਮਹਿੰ ਤ੍ਰਾਸ ਭਾ ਜਥਾ ਪੋਤਜਲ ਘੋਰ[5] ॥੧॥ਚੌਪਈ॥ਦਾਰਸ਼ਕੋਹ ਸੁਨੀ ਸੁਧਿ ਸਾਰੀ। ਸ਼ਾਹੁਜਹਾਂ ਕੇ ਤੀਰ ਉਚਾਰੀ। 'ਗਰਦਸ਼[6] ਕੀਨਸਿ ਦੇਸ਼ ਅਸ਼ੇਸ਼। ਗ੍ਰਾਮ ਨਗਰ ਭੇ ਦੁਖੀ ਵਿਸ਼ੇਸ਼ ॥ ੨ ॥ ਸ਼ਹਜ਼ਾਦਨਿ ਬਡ ਧੂਮ ਮਚਾਈ। ਸਰਕਸ਼[7] ਹੁਇ ਆਫਾਤ[8] ਉਠਾਈ।ਨਿਕਸਹੁ ਵਹਿਰ ਕਰਹੁ ਕੁਛ ਗਮਨ। ਇਤ ਉਤ ਦੇਖਤਿ ਹੈ ਹੈਂ ਦਮਨ[9] ॥ ੩ ॥ ਨਾਂਹਿ ਤ ਲਸ਼ਕਰ ਪਰੈ

---

[1]ਗਡਿਆ ਹੋਇਆ (ਧਨ) ਅਗੇ ਕੱਢ ਦਿਤਾ। [2](ਆਪਣੇ) ਸਿਪਾਹੀਆ ਨੂੰ [ਫਾ:, ਸ਼ਸਤ੍ਰ ਦੇਣ= ਹਥਿਆਰ ਦੇਨੂੰਣੇ ਵਾਲਾ]। [3]ਕਈ। [4]ਬਲੀ ਹੋਇਆ ਬੜਾ। [5]ਜਿਵੇਂ ਭਿਆਨਕ ਜਲ ਵਿਚ ਜਹਾਜ਼ ਟੁੱਟਾ ਹੈ। [6]ਹਿਲ ਜੁਲ। ਟੋਲਾ। [ਫਾ:, ਗਰਦਸ਼=ਚਕਰ; ਘੁਮਾਉ]। [7]ਆਕੀ। [8]ਬਿਪਤਾ। [9]ਦਬ ਜਾਣਗੇ।

ਪਠਾਵਹਿਂ। ਬੰਧਹਿ ਜ਼ਾਲਮਨਿ,ਹਤਹਿਂ,ਪਲਾਵਹਿਂ[1]। ਆਫਤਾਬ ਸਮ ਉਦੈ ਨ ਹੋਵਹਿਂ[2]। ਸੁਖ ਪ੍ਰਕਾਸ਼ ਕਹੁ ਕਿਮ ਜਗ ਜੋਵਹਿ ? ॥੪॥ ਚੋਰ, ਉਲੂਕ ਸ਼੍ਰਿੰਗਾਲ[3] ਅੰਧੇਰਾ। ਦਬਕਹਿਂ ਦੁਸ਼ਟ ਦੇਖਿ ਇਕ ਬੇਰਾ[4]। ਸ਼ਾਹੁਜਹਾਂ ਸੁਨਿਕੈ ਸੁਤ ਬਾਤਿ। ਭਯੋ ਲਚਾਰ, ਮੌਨ ਪਛੁਤਾਤਿ॥੫॥ਤਨ ਮਹਿਂ ਦੁਜ, ਉਤ ਰਾਜ ਬਿਨਾਸ਼ੇ। ਦੋਨਹੁੰ ਕਠਨ ਪਰੀ ਗਰ ਫਾਸੇ। ਸਲਿਤਾ ਸੋਚ ਬਿਖੈ ਮਨ ਬਹਿਊ। ਨਹਿਂ ਅਲੈਬ ਥਿਰਤਾ ਕਿਤ ਲਹਿਊ ॥੬॥ ਸੁਖ ਦੁਖ ਸਦਾ ਰਹੈਂ ਸਭਿ ਸਾਥ। ਕਹਾਂ ਰੰਕ ਅਰੁ ਅਵਿਨੀ ਨਾਥ। ਗਿਨਤੀ ਠਾਨਤਿ ਰਾਤਿ ਬਿਤਾਈ। ਹਠ ਤੇ ਨਿਜ ਤਮਾਰੀ ਕਰਿਵਾਈ ॥ ੭ ॥ ਸ਼੍ਰੀ ਜਮਨਾ ਜਲ ਮਹਿਂ ਕਲ ਤਰਨੀ। ਦਿਢਿ ਸੁੰਦਰ ਚਿੱਤ੍ਰਤਿ ਬਹੁ ਬਰਨੀ। ਤਿਸ ਪਰ ਜਾਇ ਪ੍ਰਥੀਕ ਟਿਕਾਵਾ। ਘਟਾ ਟੋਪ ਉਪਰ ਕਰਿ ਛਾਵਾ ॥ ੮ ॥ ਸਨੈ ਸਨੈ ਤਿਹ ਛੋਰਿ ਚਲਾਵਾ। ਤੀਰ ਤੀਰ ਬਡਿ ਕਟਕ ਸਿਧਾਵਾ। ਜਹਾਂ ਅਕਬਰਾ-ਬਾਦ ਸਥਾਨ। ਜਾਇ ਪਹੁੰਚੇ ਕਰਤਿ ਪਧਾਨ ॥ ੯ ॥ ਕਰਨੈ ਨਿਵੇਸ ਅਸ਼ੇਸ਼ ਸ ਸੈਨਾ। ਖਾਨ ਪਾਨ ਕਰਿ ਸੁਪਤੇ ਰੈਨਾ। ਸਭਿ ਰਜਪੂਤ ਭੂਪ ਚਲਿ ਆਏ। ਲਾਖਹੁੰ ਧੁਜਨੀ ਭੀ ਇਕ ਥਾਏਂ॥੧੦॥ਤੋਪ,ਜੰਬੂਰੇ, ਬ੍ਰਿੰਦ ਜੰਜੈਲ। ਛੁਟਤਿ ਬਿਦਾਰਹਿਂ ਜੋ ਬਲ ਸੈਲ। ਤਹਿਂ ਭੀ ਨਹਿਂ ਯਕੀਨ ਨਰ ਕਰੈਂ। ਸ਼ਾਹੁ ਜਹਾਂ ਕੋ ਨਹੀਂ ਨਿਹਰੈਂ ॥ ੧੧ ॥-ਕਰਨੈ ਦਿਖਾਵਾ ਨਵਕਾ ਮਾਂਹਿ। ਮਰਨੈ ਸ਼ਾਹ ਜੀਵਤਿ ਹੁਇ ਨਾਂਹਿ-। ਦੇਖਾ ਦੇਖੀ ਨ੍ਰਿਪ ਉਮਰਾਵ। ਥਿਰੇ ਸਾਥ ਸਭਿ ਤਿਸ ਹੀ ਥਾਵ॥੧੨॥ਪੁਨ ਜਸੂਸ ਸੁਧ ਦੇਸ਼ਨਿ ਲਜਾਏ। 'ਮੁਹੰਮਦਜ਼ਮਾ ਪ੍ਰਾਚਿ ਦਿਸ਼ਿ ਰਾਏ। ਬੰਗਾਲਾ ਜੁਤਿ ਦੇਸ਼ ਘਨੇਰੇ। ਕਬਜ਼ਾ ਕਰਿ ਦਿਢਿ ਭਯੋ ਬਡੇਰੇ ॥ ੧੩ ॥ ਪਟਨੈ ਤੇ ਕਾਸ਼ੀ ਚਲਿ ਆਯੋ। ਲਸ਼ਕਰ ਜੰਗੀ ਸੈਗ ਸੁਹਾਯੋ। ਜੰਗ ਅਰਾਦਾ ਕਰਤਿ ਬਿਲੰਦ। ਛੀਨ ਲੀਨਿ ਧਨ ਕੀਨਸਿ ਬ੍ਰਿੰਦ' ॥ ੧੪ ॥ ਦਾਰਸ਼ਕੋਹ ਸੁਨਤਿ ਰਿਸ ਭਰਨੈ। ਨਿਜ ਮਸਲਤਿ ਕਰਿ ਮਸਲਤ ਢਰਨੈ[5]। ਜੈ ਸਿੰਘ ਭੂਪ ਹੁਤੋ ਕਛਵਾਹਾ। ਤਿਹ ਬੁਲਾਇ ਸਾਦਰ ਬਚ ਪ੍ਰਾਹ॥੧੫॥'ਲਸ਼ਕਰਲਿਹੁ ਤਮਾਮਪਤਿਸ਼ਾਹੀ। ਤੋਪ ਜੰਬੂਰਨਿ ਜੋਤਿਕ ਚਾਹੀ। ਢੀਲ ਤੁਰੰਗ ਸੈਗ ਨਿਜ ਲੈਕੈ। ਮੋਹਿ ਪੁੱਤ੍ਰ

[1]ਨਹੀਂ ਤਾਂ ਸਾਨੂੰ ਲਸ਼ਕਰ ਘਲਣਾ, ਜ਼ਾਲਮਾਂ ਨੂੰ ਖੰਨ੍ਹਣਾ ਮਾਰਨਾ ਤੇ ਨਸਾਉਣਾ ਪਏਗਾ। [ਪਰੇ=ਪੜੇਗਾ, ਪਵੇਗਾ]। (ਅ) ਨਹੀਂ ਤਾਂ (ਓਹ ਸ਼ਹਜ਼ਾਦੇ) ਲਸ਼ਕਰ ਦੇ ਦੋਲੇ ਘੱਲਣਗੇ। (ਪਰਜਾ ਨੂੰ) ਖੰਨ੍ਹ ਲੈਣਗੇ, ਜ਼ੁਲਮ ਕਰਨਗੇ, ਮਾਰਨਗੇ ਤੇ ਭਜਾ ਦੇਣਗੇ। [ਪਰੇ=ਪਰ੍ਹੇ=ਦੋਲੇ]। [2](ਆਪ) ਦੂਰਜ ਵਾਙੂ ਚੜ੍ਹਦੇ ਨਹੀਂ ਭਾਵ ਦਰਸ਼ਨ ਨਹੀਂ ਦੇਂਦੇ ਹੋ। [3]ਗਿੱਦੜ। [4]ਸਲਾਹੀਆਂ ਭਾਵ ਆਪ ਸਲਾਹ ਕਰਨੇ ਲਗਾ।

ਲਿਹੁ ਸਾਥ ਮਿਲੈਕੈ ॥ ੧੬ ॥ ਜਾਹੁ ਮੁਹੰਮਦਸ਼ੁਜਾ ਸਮੀਪ। ਬਰਜਹੁ ਤਿਹ ਫੜੁਰ,ਅਵਨੀਪ[1]ਜੈਸਿੰਘ ਜੋ ਕਰਤਾ ਰਣ ਭਾਰੀ। ਇਸ ਕਾਰਨ ਤੇ ਪਠਨੋ ਬਿਚਾਰੀ' ॥ ੧੭ ॥ ਇਮ ਸੁਨਿ ਚਢਨੋ ਬਜਾਇ ਨਗਾਰਾ। ਲਸ਼ਕਰ ਚਲਨੋ ਸੰਗ ਜਿਸ ਭਾਰਾ। ਗੋਰੇ ਬਹੁ ਬਰੁਦ ਲੈ ਸਾਥ। ਗਮਨ ਕੀਓ ਜੈ ਸਿੰਘ ਨਰ ਨਾਥ॥੧੮॥ਮਾਰਗ ਸ਼ੀਘ੍ਰ ਉਲੰਘਿ ਕਰਿ ਗਏ। ਰਣ ਮੁਕਾਬਲੇ ਲਸ਼ਕਰ ਭਏ। ਨਹਿੰ ਸੁਚੇਤ ਹੁਇ ਜੰਗ ਮਝਾਰੇ। ਗ਼ਾਫ਼ਲ, ਗਰਵ ਗਰਬ ਕਹੁ ਧਾਰੇ ॥੧੯॥ ਕਾਸ਼ੀ ਨਿਕਟਿ ਬਹਾਦਰ ਪੁਰਾ। ਤਹਾਂ ਮੁਹੰਮਦ ਸ਼ੁਜਾ ਉਤਰਾ। ਤਬਿ ਜਸੂਸ ਸੁਧ ਹੇਤ ਪਠਾਏ।ਆਇ ਤਿਨਹੁੰ ਅਸ ਘਾਤ ਬਤਾਏ ॥ ੨੦ ॥ 'ਸੁਪਤਿ ਪਰਨੋ ਅਬਿ ਨਹੀਂ ਸੁਚੇਤ'। ਜੈਸਿੰਘ ਚਢਨੋ ਜੁੱਧ ਕੇ ਹੇਤੁ। ਜਾਇ ਪਰਨੋ ਡੇਰੇ ਪਰ ਭਾਰੇ। ਤੋਪ ਤੁਪਕ ਤੀਰਨਿ ਤਰਵਾਰੇ ॥ ੨੧ ॥ਭਯੋ ਜੁੱਧ ਘਮਸਾਨ ਘਨੇਰਾ। ਕਟੇ ਬੀਰ ਮੋ[2]ਣਿਤ ਛਿਤ ਗੇਰਾ। ਗਜ ਬਾਜੀ ਬਹੁ ਤਰਫਤਿ ਗਿਰੇ। ਚਟਪਟ ਸੁਭਟ ਸੁ ਕਟਿ ਕਟਿ ਮਰੇ ॥ ੨੨ ॥ ਹਲਾਹਲੀ ਬਡ ਰੌਰ ਮਚਾਵਾ। ਸੁਨਤਿ ਸ਼ਾਹੁ ਫਰਜ਼ੰਦ ਡਰਾਵਾ। ਚੜ੍ਹਿ ਤਰਨੀ[3] ਪਰ ਚਲਨੋ ਪਲਾਈ। ਨਹੀਂ ਸੰਭਾਰਨੋ ਕਰੀ ਲਰਾਈ[4] ॥ ੨੩ ॥ ਸ਼ਹਿਰ ਮੁੰਗੇਰ ਪਹੁਚਨੋ ਜਾਇ। ਡੇਰਾ ਲੂਟਤਿ ਭਯੋ ਸਮੁਦਾਇ। ਅਧਿਕ ਤ੍ਰਾਸ ਪਾਯੋ ਮਨ ਮਾਂਹੀ। ਤਹਿੰ ਭੀ ਠਹਿਰ ਸਕਨੋ ਸੋ ਨਾਂਹੀ ॥੨੪॥ ਗਯੋ ਬੰਗਾਲੇ ਕੀ ਦਿਸ਼ਿ ਦੌਰਿ।ਜਾਇ ਸੰਭਾਰੀ ਪੂਰਬ ਠੌਰ। ਤਹਾਂ ਜਾਇ ਕੀਨਸਿ ਤਕਰਾਈ। ਸਭਿ ਸੈਨਾ ਪੁਨ ਭਲੇ ਬਨਾਈ ॥੨੫॥ ਪਟਨਾ ਨਗਰ ਮੁੰਗੇਰ ਮਹਾਨਾ। ਜੈਸਿੰਘ ਤਹਾਂ ਬਿਠਾਯੋ ਥਾਨਾ[5]। ਸਰਬ ਨਰਨਿ ਕੋ ਧੀਰਜ ਦੀਨਾ। ਬਿਜੈ ਲੀਨਿ ਕਾਰਜ ਸਭਿ ਕੀਨਾ ॥ ੨੬ ॥ ਸ਼ੁਜਾਮੁਹੰਮਦ ਕੇ ਉਮਰਾਵ। ਗਹੇ ਕਿਤਿਕ ਨਹਿੰ ਭਾਜਨਿ ਪਾਵ। ਤਿਨਹੁੰ ਸਮੇਤ ਫਤੇ ਕੀ ਬਾਤ। ਲਿਖਿ ਭੇਜੀ ਜੈਸਿੰਘ ਬੱਖਤਾਤ ॥ ੨੭ ॥ ਤੁਰਨ-ਗਾਮੀ[6] ਦਏ ਪਠਾਇ। ਪਹੁੰਚਤਿ ਭਏ ਸ਼ਾਹੁ ਜਿਸ ਥਾਇੰ। ਸੁਨਤਿ ਫਤੇ ਸੁਧਿ ਦਾਰਸ਼ਕੋਹੁ। ਅਧਿਕ ਪ੍ਰਸੰਨ ਰਿਦੇ ਮਹਿੰ ਹੋਹੁ ॥ ੨੮ ॥ ਜੋ ਪਕਰੇ ਸੋ ਨਿਕਟਿ ਬੁਲਾਇ। ਤਿਨ ਕੋ ਹਾਸ ਕਰਤਿ ਬਿਗਸਾਇ। 'ਕਹਾਂ ਮੁਹੰਮਦਸ਼ੁਜਾ ਤੁਮਾਰਾ। ਭਾਜ ਗਯੋ ਪਟ ਲਾਜ ਉਤਾਰ॥੨੯॥ਜਿਸ ਐਸੇ ਕੋ ਤੁਮ ਉਮਰਾਵ। ਭਈ ਦਸ਼ਾ ਛਰ ਪ੍ਰਾਨ ਬਚਾਵ। ਅਬਿ ਤੁਮ ਜਾਹੁ

[1]ਤਿਸਨੂੰ ਫੜੁਰ ਕਰਨ ਤੋਂ ਵਰਜੇ ਹੈ ਰਾਜਾ। [2]ਵੱਤੀ। [3]ਲੜਾਈ ਕਰਨ ਲਈ ਨਾ ਸੰਭਲਿਆ। [4]ਚੌਕੀ। [5]ਛੇਤੀ ਟੁਰਨ ਵਾਲੇ ਭਾਵ ਹਲਕਾਰੇ।

ਬੰਗਾਲੇ ਫੇਰ। ਦੇਹੁ ਮੁਮਾਰਖ ਜੀਵਤਿ ਹੈਰਿ[1] ॥ ੩੦ ॥ ਪੁਨਹਿ ਨ ਕਰਹੁ ਕਾਮ ਕਬਿ ਐਸੇ। ਪਾਉਂ ਕੁਹਾਨੀ ਮਾਰਨ ਜੈਸੇ[2]।ਅਸ ਕਹਿ ਤਿਨ* ਕਉ ਦੀਨਸਿ ਛੋਰਿ। ਗਮਨੇ ਤੁਰਤ ਬੰਗਾਲੇ ਓਰ ॥ ੩੧ ॥ ਜਾਇ ਤਾਂਹਿ ਕੋ ਖਬਰ ਬਤਾਈ। 'ਇਮ ਭਾਖਤਿ ਤੇਰੋ ਬਡ ਭਾਈ।–ਕਰਸੋ ਕੁਕਾਜ ਨਿਲਾਜ ਬਿਸਾਲੇ। ਇਮ ਪੁਨ ਨਹੀਂ ਕਰਹੁ ਕਿਸ ਕਾਲੇ–'॥੩੨॥ ਪੁਨਹਿ ਪਠਾਯੋ ਲਿਖਿ ਪਰਵਾਨਾ।'ਜੇ ਸਿੰਘ! ਸਮੁਖ ਰਹੋ ਤਿਸ ਥਾਨਾ। ਬੰਦੁਬਸਤ ਇਸ ਦੇਸ਼ਨਿ ਕਰਹੁ। ਉਤਰਹੁ ਤਹਾਂ ਕਾਲ ਕੁਛ ਥਿਰਹੁ' ॥ ੩੩ ॥ ਇਸ ਪ੍ਰਕਾਰ ਕਰਿ ਕੈ ਤਿਸ ਦੇਸ਼। ਹੋਤਿ ਭਯੋ ਸੁ ਪ੍ਰਸੰਗ ਅਸ਼ੇਸ਼। ਰਹਸੋ ਅਕਬਰਾਬਾਦ ਮਝਾਰ। ਆਗੇ ਅਪਰ ਸੁਨਹੁ ਬਿਸਥਾਰ ॥ ੩੪ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੌ 'ਦਾਰਾ ਸ਼ਕੋਹ' ਪ੍ਰਾਪਤ ਕਰਨਨੰ ਨਾਮ ਦਸਮੋ ਅੰਸੂ ॥ ੧੦ ॥

੧੧. [ਮੁਰਾਦਬਖਸ਼ ਨਾਲ ਜੰਗ]।

ਦੋਹਰਾ ॥ ਦੱਖਣ ਅਰੁ ਗੁਜਰਾਤ ਹਿਤ ਕਰਿ ਬਿਚਾਰ ਮਨ ਮਾਹਿ। ਹੁਤੋ ਜੋਧਪੁਰ ਕੋ ਨ੍ਰਿਪਤਿ ਤਿਸ ਬੁਲਾਇ ਕਰਿ ਪਾਹਿ ॥ ੧ ॥ ਚੌਪਈ ॥ ਸਾਦਰ ਕਹਸੋ ਦੇਖਿ ਸ਼ੁਭ ਨੈਨ। 'ਭੋ ਜਸਵੰਤ ਸਿੰਘ! ਸੁਨਿ ਬੈਨ। ਕਰਹੁ ਕਾਜ ਗੁਜਰਾਤ ਸਿਧਾਰਹੁ। ਜੋ ਅਨੁਸਾਰਿ ਨ ਹੋਇ ਸੰਘਾਰਹੁ ॥੨ ॥ ਜੋਧਾ ਮਹਾਂ ਬਲੀ ਤੂੰ ਅਹੈਂ। ਰਜਪੂਤਨਿ ਮੈਂ ਬਿਦਤਸੋ ਰਹੈਂ। ਦੱਖਨ ਦਿਸ਼ ਤੇ ਕਰਿ ਤਕਰਾਈ। ਰੋਕਹੁ ਸੈਨ ਜਿ ਨੌਰੰਗ ਆਈ ॥੩॥ ਜੋ ਨੌਰੰਗ ਰਹਿ ਅਪਨੇ ਦੇਸ਼। ਜਾਹੁ ਮੁਰਾਦਬਖਸ਼ ਕੇ ਪੇਸ਼[3]। ਤਿਸ ਕੋ ਲਰਿਕੈ ਦੇਹੁ ਨਿਕਾਸਿ। ਕੈ ਗਹਿ ਲਯਾਵਹੁ ਹਮਰੇ ਪਾਸ' ॥੪॥ ਇਮ ਕਹਿ ਬਹੁਤ ਕਰੀ ਬਖਸ਼ੀਸ਼। ਹਰਖਤਿ ਹੁਇ ਕਰਿ ਦਿੱਲੀ ਈਸ਼[4]। ਗਜ ਅਰੁ ਤੁਰੰਗ ਦਰਬ ਕੋ ਦੀਨਿ। ਜਰੇ ਜਵਾਹਰ ਕੰਚਨ ਭੀਨ ॥ ੫ ॥ ਮਹਾਂਰਾਜ ਕੋ ਕੀਨਿ ਖਿਤਾਬ। ਲਿਏ ਭੂਪ ਤਬਿ ਸਾਥ ਅਦਾਬ। ਅਪਨੋ ਕਾਸਮਖਾਂ ਉਮਰਾਵ। ਦੀਯੋ ਸੰਗ ਕਰਿ ਲਰਨਿ ਬਨਾਵ॥੬॥ਤੋਪ,ਤੁਪਕ,ਜੰਬੂਰ,ਜੰਜੈਲ। ਚਲੈਂ ਸੰਗ ਕੁੰਚਰ ਜਨੁ ਸੈਲ। ਮਹਾਂ ਬਾਹਨੀ ਓਰਜ਼ ਚਲੀ। ਮਨਹੁੰ ਲੋਹ ਘਟ ਬਡ ਕਲਮਲੀ[5] ॥ ੭॥ ਪ੍ਰਥਮ ਮਾਲਵੇ ਮਹਿੰ ਚਲਿ ਗਏ। ਦੁਰਗ ਉਜੈਨ ਆਇ ਦਿਢ ਕਏ। ਪੁਨਹਿ ਨਰਬਦਾ ਕੋ ਦਰੀਆਉ। ਬੰਦੁਬਸਤ ਕੋ ਕੀਨਿ ਬਨਾਉ ॥ ੮ ॥ ਮਾਰਗ ਘਾਟ ਰੋਕਿਬੋ ਕੀਨੇ। ਬ੍ਰਿੰਦ ਸੈਨ ਕਹੁ ਡੇਰਾ ਦੀਨੇ। ਕਾਸਮ ਖਾਂ

[1]ਵੇਖਕੇ। [2]ਸਾਮ੍ਹੇ। [3]ਦਿੱਲੀ ਦੇ ਮਾਲਕ ਨੇ। [4]ਮਾਨੋਂ ਕਾਲੀਆਂ ਘਟਾਂ ਬੜੀਆਂ ਕਾਹਲੀਆਂ ਹੋਈਆਂ। *ਪਾ:–ਤਿਸ।

ਤਿਸ ਹੀ ਥਲ ਛੋਰਾ। ਚਲਨੋ ਮੁਰਾਦ ਬਖਸ਼ ਕੀ ਓਰਾ ॥ ੯ ॥ ਬੀਜਾਪੁਰ ਮਹਿ ਆਦਲ ਖਾਨ। ਹੁਤੋ ਮਵਾਸਿ ਦੁਰਗ ਥਲ ਥਾਨ। ਨਿਕਸਿ ਮਿਲਨੋ ਸਾਹਸ[1] ਕੋ ਛੋਰਿ। ਦੀਏ ਰਸਤਪਨ ਆਨਿ ਅਕੋਰ[2] ॥੧੦॥ ਦੋਹਰਾ ॥ ਜਸਵੰਤ ਸਿੰਘ ਪਤਿ ਜੋਧਪੁਰਿ ਰਿਦੈ ਬਿਖੇ ਹਰਖਾਇ।ਲਿਖਿ ਕੈ ਖਤ ਪਠਵਨਿ ਕਰਨੋ ਸ਼ਾਹਜਹਾਂ ਜਿਸ ਚਾਇ ॥ ੧੧ ॥ ਚੌਪਈ ॥ ਸੁਨਿ ਕੈ ਸੁਧਿ ਸਗਰੀ ਬਿਗਸਾਈ*। ਸ਼ਾਹਿਜਹਾਂ ਭਬਿ ਇਮ ਠਹਿਰਾਈ।—ਇਹਾਂ ਆਗਰੇ ਨਗਰ ਮਝਾਰੇ। ਹਵਾ ਮਾਫਕਤਿ ਨਹੀਂ ਹਮਾਰੇ ॥ ੧੨ ॥ ਧਾਂਤੇ ਦਿੱਲੀ ਚਲਿਬੋ ਬਨਿ ਹੈ। ਬਧਤਿ ਜਾਤਿ ਬੀਮਾਰੀ ਭਨ ਹੈ—। ਦਾਰਸ਼ਕੋਹ ਫਰੇਬਨਿ ਭਨਿ ਕੈ।ਕਰੈ ਟਿਕਾਵਨ ਕੇਤਿਕ ਦਿਨ ਕੈ॥੧੩॥ਪੁਨਹਿ ਦਨੋਸ ਇਕ ਕੀਨਸਿ ਤਯਾਰੀ। ਗਮਨਨੋ ਰਜਧਾਨੀ ਨਿਜ ਪਯਾਰੀ। ਸਨੈ ਸਨ ਜਮੁਨਾ ਜਲ ਮਾਂਹੁ। ਨਵਕਾ ਪਰ ਚੜ੍ਹਿ ਕਰਿ ਨਰਨਾਹੁ॥੧੪॥ ਸਨੈ ਸਨੈ ਗਮਨੈ ਦਿਨ ਤੀਨ। ਕਿਤਿਕ ਕੌਸ ਪਰ ਡੇਰਾ ਕੀਨਿ। ਇਤਨੈ ਮਹਿ ਸੁਧਿ ਪਹੁੰਚੀ ਆਇ। 'ਲਰਨੋ ਮੁਰਾਦਬਖ਼ਸ਼ ਥਲ ਪਾਇ॥੧੫॥ ਜਸਵੰਤ ਸਿੰਘ ਭਾਜ ਕਰਿ ਗਯੋ।ਸਿਵਰ ਲੁਟਿਬੋ ਤਿਸ ਨੈ ਕਿਯੋ'। ਦਾਰਸ਼ਕੋਹ ਸੁਨੀ ਜਬਿ ਕਾਨ। ਛੁਟਿ ਕਮਾਨ ਜਨੁ ਲਾਗਨੋ ਬਾਨ॥੧੬॥ ਪੁਨ ਬੁਝਨੋ ਹਲਕਾਰਨਿ ਸਾਥ। 'ਕਿਮ ਕਿਧ' ਸੰਗ ਜੋਧਪੁਰਿ ਨਾਥ ?। ਕਿਤ ਪਲਾਇਕੈ ਗਮਨਨੋ ਸੋਊ ?। ਕਹਾਂ ਸ਼ਸ਼ਾਦੈ ਹੈਂ ਅਬਿ ਦੋਊ?'॥੧੭॥ ਸੁਨਤਿ ਚਾਰ ਨੈ[3] ਸਕਲ ਸੁਨਾਈ। ਜਿਸ ਪ੍ਰਕਾਰ ਭਹਿ ਪਰੀ ਲਰਾਈ। 'ਦੋਨੋ ਦਲ ਮੁਕਾਬਲੇ ਹੋਏ। ਬਰਖਤਿ ਲੋਹ ਮਨਹੁ ਘਨ ਦੋਏ ॥੧੮॥ ਤੋਪਨ ਕੀ ਪੰਕਤਿ ਕਰਿ ਠਾਂਢੀ। ਗੋਰਨਿ ਮਾਰ ਕਰੀ ਦਲ ਗਾਢੀ।ਤੁਪਕ,ਤੀਰ,ਤੋਮਰ,ਤਰਵਾਰੈਂ।ਤਕਿਤਕਿ ਭਨ ਬੀਰਨਿ ਸੈਂਘਾਰੈਂ॥੧੯॥ਹਲਾਹਲੀ ਬੋਲਤਿ ਲਲਕਾਰਹਿਂ।ਸਮੁਖ਼ਸਤ੍ਰ ਖਾਵਹਿਂ ਅਰ ਮਾਰਹਿਂ।ਕਿਤਿਕ ਕਾਲ ਕੀ† ਭਈ ਲਰਾਈ।ਜਸਵੰਤ ਪਰਨੋ ਰਿਪੁਨਿ ਪਰ ਧਾਈ॥੨੦॥ਖੈਂਚਿ ਮਜਾਨ ਤੇ ਤੀਛ੍ਨ ਸਰੋਹੀ[4]।ਰੁੰਡ ਮੁੰਡਕੀਨੇ ਨਿਜ ਦ੍ਰੋਹੀ। ਜਿਤ ਜਿਤ ਧਾਵਹਿ ਹੋਲਾ ਮੋਲਾ[5]।ਲਸ਼ਕਰ ਲਰਿਤੋ ਅਧਿਕ ਧਕੇਲਾ॥੨੧॥ਗਿਰੇ ਤੁਰੰਗ ਬੀਰ ਰਣ ਮਾਰੇ।ਮੁਗ਼ਲਖਾਨ ਜਨੋਂ ਪਰੈ ਮੁਨਾਰੇ। ਕਜ਼ਾ ਕਜ਼ੀ ਕਰਵਾਰਨਿ ਮਾਚੀ। ਸ਼ੋਣਤ ਬਹਨੋ ਧੂਲਿ ਛਿਤਿ ਰਾਚੀ ॥ ੨੨

[1]ਸੂਰਾ ਤਣ। (ਅ) ਹਠ। [2]ਖ਼ਿਰਾਜ ਦੇ। [3]ਕੋਤਾ। [4]ਦੂਤ ਨੇ। [5]ਤਲਵਾਰ। [6]ਦੌਲਾ ਪਾ ਕੇ।

*ਪਾ:—ਬਿਸਰਾਈ। †ਪਾ:—ਬਹੁ।

॥ ਫੌਜ ਮੁਰਾਦਬਖਸ਼ ਕੀ ਸਾਰੀ। ਕਰੀ ਪਲਾਵਨਿ ਰਣ ਇਕ ਬਾਰੀ॥ਫਿਰੇ ਹੋਇ ਕਾਇਰ ਬਲ ਬੀਰਾ। ਲਰਤਿ ਲਰਾਈ ਧਰਹਿੰ ਨ ਧੀਰਾ॥ ੨੩ ॥ ਲਖੋ ਮੁਰਾਦਬਖਸ਼ ਇਮ ਜੰਗ। ਗਿਰੇ ਅਨੇਕ ਕਟੇ ਜਿਨ ਅੰਗ। ਦਿਸ਼ ਤੋਪਨਿ ਕੀ ਪਹੁੰਚਨੋ ਜਾਇ। ਸਾਹਸ[1] ਧਾਰਿ ਜੁੱਧ ਮਹਿੰ ਆਇ ॥ ੨੪ ॥ ਸਭਿ ਰਜਪੂਤ ਰੁ ਸੈਨ ਤੁਮਾਰੀ। ਲੂਟਤਿ ਮਾਰਤਿ ਜਾਤਿ ਅਗਾਰੀ। ਤੋਪੈਂ ਕਰੀ ਬਟੋਬਰ ਸਬੈ। ਅਨਿਕ ਘਾਤਨੀ[2] ਛੋਰੀ ਤਬੈ ॥ ੨੫ ॥ ਦੁਹੁ ਦਿਸ਼ਿ ਤੋ ਤੋਪੈਂ ਧਮਕਾਈਂ। ਅਵਨੀ ਰਨ ਕੀ ਸਰਬ ਹਿਲਾਈ। ਮਹਾਂ ਸ਼ਬਦ ਜਨੁ ਨਭ ਪਟਿ ਗਿਰਾ[3]। ਕੈ ਕਲਾਮਤਿ ਕੋ ਦਿਨ ਭਬਿ ਕਰਾ ॥ ੨੬ ॥ ਬਧੇ ਜਾਤਿ ਰਜਪੂਤ ਸੁ ਜੋਤੇ। ਗੋਰੇ ਲਗੇ ਉਡੇ ਸਭਿ ਤੋਤੇ। ਜੇ ਅਭੀਤ ਜੋਧਾ ਤਿਸ ਥਾਇੰ। ਭਏ ਘਾਤਿ ਨਹਿੰ ਦੇਖਨਿ ਪਾਇੰ ॥ ੨੭ ॥ ਤਿਨਹੁੰ ਸੈਘਾਰਿ ਭਏ ਪਸ਼ਚਾਤੀ। ਧਰਧਰਾਤਿ[4] ਕਾਤੁਰ ਨਰ ਛਾਤੀ॥ਮਰੇ ਜੰਗ ਤੇ ਪਰਹਿ ਨ ਰੋਕੇ। ਭਾਜਤਿ ਲਾਜ ਤਜੀ ਅਵਿਲੋਕੇ[5] ॥ ੨੮ ॥ ਜਸਵੰਤ ਕਰਤਿ ਜਤਨ ਗਾ ਹਾਰਿ। ਭਾਜੇ ਸੋ ਨ ਹਟੇ ਤਿਸ ਬਾਰਿ। ਦੇਖਿ ਬਾਹਨੀ ਕੇਰਿ ਹਵਾਲ। ਨਿਜ ਜੀਵਨ ਮਹਿੰ ਤ੍ਰਾਸ ਬਿਸਾਲ ॥੨੯॥ ਧੀਰਜ ਤਜਾਗਿ ਪਲਾਯਨਿ ਹੋਵਾ। ਜਸਵੈਤ ਰਨ ਮਹਿੰ ਨਹੀਂ ਖਲੋਵਾ॥ਕਿਧੌ ਮੁਰਾਦਬਖਸ਼ ਭਬਿ ਹੋਲਾ।–ਮਾਰਹੁ ਧਰਹੁ–ਰੌਰ ਬਹੁ ਮੋਲਾ॥੩੦॥ਸਿਵਨ ਬਿਖੈ ਭੀ ਥਿਰ ਨਹਿੰ ਰਹਨੋ। ਪਾਛੇ ਆਵਤਿ ਹੋਲਾ ਲਹਨੋ। ਕਟਤਿ ਜਾਤਿ ਜੋ ਰਹਿਤ ਪਿਛਾਰੀ। ਪਾਇ ਨ ਜਮੋ ਜਤਨ ਕਿਧ ਭਾਰੀ॥੩੧॥ਰਜਪੂਤਨਿ ਜਬਿਛੋਰਾ ਛੁਟਨੋ। ਆਨਿ ਮੁਰਾਦਬਖਸ਼ ਸਭਿ ਲੂਟਨੋ। ਰਹਨੋ ਠਹਿਰ, ਨਹਿੰ ਗਯੋ ਅਗਾਰੀ। ਉਤਰਿ ਪਰਨੋ ਤਹਿੰ ਹਰਖਨੋ ਭਾਰੀ ॥ ੩੨ ॥ ਢਰੇ ਹੋਨਿ ਕਹੁ ਦਿਯੋ ਨਗਾਰਾ। ਸ਼ਲਖੈਂ ਕਰਿਵਾਇਵ ਬਹੁ ਬਾਰਾ॥ਸੁਭਟਨਿ ਕਹੁ ਦੀਨਸਿ ਬਖਸ਼ੀਸ਼ਾ। ਪੋਸ਼ ਖੁਦਾਇ ਨਿਵਾਇਵ ਸੀਸ ॥ ੩੩ ॥ ਇਹ ਸਭਿ ਸੁਨਿ ਕੈ ਨੌਰੰਗ ਧਾਇਵ। ਇਤ ਆਵਨ ਕਹੁ ਕੂਚ ਕਰਾਇਵ। ਚਮੂੰ ਜ਼ੋਰ ਬਹੁ ਤੋਪਨਿ ਤਮਾਰੀ। ਸਰਬ ਸਮਾਜ ਕੀਨਿ ਜਿਨਿ ਭਾਰੀ ॥੩੪॥ ਲੈਹਾ ਦੇਹ[6] ਸ਼ੀਘ੍ਰ ਹੀ ਆਵਤਿ। ਕਰਿ ਬਖਸ਼ੀਸ਼ਨਿ ਸੁਭਟ ਬਧਾਵਤਿ। ਕੇਤਿਕ ਦਿਨ ਮੈਂ ਪਹੁੰਚਨੋ ਜਾਨਹੁੰ। ਰਾਵਰਿ ਕਰਹੁ ਜੀਅ ਜਿਮ ਠਾਨਹੁੰ ॥ ੩੫ ॥ ਸੁਧਿ

---

[1]ਬਲ। ਹੌਸਲਾ। [2]ਬਹੁਤਿਆਂ ਨੂੰ ਮਾਰਨ ਵਾਲੀ ਭਾਵ ਤੋਪ। [3]ਮਾਨੋ ਅਕਾਸ਼ ਪਾਟ ਕੇ ਡਿਗਿਆ ਹੈ। [4]ਘਬਰਾਹਟ ਲਗ ਪਈ। [5]ਲੱਜਾ ਤਜਕੇ ਭੱਜਦੇ ਦੇਖੇ। [6]ਲੈ ਕੇ ਕਰਦਾ ਹੋਇਆ।

ਸੁਨਿ ਦਾਰਸ਼ਕੋਹ ਸਚਿੰਤਾ। ਪਦਰ ਸਮੀਪ ਬਖਾਨਿ ਬ੍ਰਿਤੰਤਾ। ਨੌਰੰਗ ਦਿਸ਼ਿ ਤੇ ਭ੍ਰਾਸ ਮਹਾਨੈ। ਸੁਤ ਪਿਤ ਚਿਤ ਮਹਿੰ ਨਿਤ ਅਤਿ ਠਾਨੈ[1] ॥੬੬॥ 'ਸੋ ਅਬਿ ਹਾਦਰ ਬਿਦਤੈ ਹੋਵਾ। ਤਿਹ ਮੈਟੈਂ ਕਿਮ,ਜਤਨ ਨ ਜੋਵਾ।ਡੇਰਾ ਹਟਹਿ ਆਗਰੈ ਹੋਹਿ'। ਇਮ ਠਹਿਰਾਇਵ ਦਾਰਸ਼ਕੋਹੁ ॥੬੭॥ ਸ਼ਾਹਜਹਾਂ ਕੇ ਮਨ ਨਹਿੰ ਭਾਈ। ਤਊ ਪੁੱਤ੍ਰ ਹਿਤ ਕਹਿ ਨ ਸਕਾਈ। ਹਟੇ ਅਕਬਰਾ-ਬਾਦ ਨਗਰ ਕੋ। ਤੋਪਾਦਿਕ ਲੈ ਚਮੂੰ ਸਗਰ ਕੋ ॥ ੬੮ ॥ ਤੀਨ ਦਿਵਸ ਮਰਿ ਪੁਨਿ ਚਲਿ ਆਏ।ਟਿਕੇ ਆਗਰੈ ਸਿਵਰ ਲਗਾਏ।ਮੈਂਜੂਦਾਤਿ[2] ਲੀਨਿ ਸਭਿਹਿਨਿ ਕੀ। ਕਰਿ ਬਖਸ਼ੀਸ਼ ਜਰਾਊ ਸੁ ਧਨ ਕੀ ॥ ੬੯॥ ਜਿਸ ਪਹਿ ਜੋ ਨਹਿੰ ਸੋ ਤਿਹ ਦੀਨਸਿ। ਆਰਾਸਤ[3] ਲਸ਼ਕਰਿ ਸਭਿ ਕੀਨਸਿ। ਮਿਲੇ ਆਨਿ ਜੋਤਿਕ ਉਮਰਾਵ। ਨਿਜ ਨਿਜ ਲੈ ਕਰਿ ਸੰਗ ਪ੍ਰਭਾਵ ॥ ੭੦ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤਰਜਮ ਰਾਜੇ 'ਦਾਰਾ ਸ਼ਕੋਹ' ਪ੍ਰਸੰਗ ਕਥਨੰ ਨਾਮ ਦ੍ਵਿਤਾਧਯਾਮੇ ਅੰਸੁ ॥ ੧੧ ॥

੧੨. [ਦਾਰਾਸ਼ਕੋਹ ਤੇ ਔਰੰਗਜ਼ੇਬ]।

ਦੋਹਰਾ ॥ ਸ਼ਾਹਜਹਾਂ ਕੋ ਕਹਤਿ ਭਾ 'ਇਮ ਆਵਤਿ ਮਨ ਮੋਹਿ। ਰੋਕਹੁ ਨਵਰੰਗ ਭ੍ਰਾਤ ਕਹੁ ਚਢਿ ਕਰਿ ਆਗੇ ਹੋਹਿ' ॥ ੧ ॥ ਚੌਪਈ ॥ ਸੁਤ ਕੋ ਸਮੁਝਾਵਨਿ ਹਿਤ ਕਹਨੈ। 'ਨੌਰੰਗ ਦੁਰਬੁੱਧੀ ਬਡ ਲਹਨੈ। ਕੁਟਿਲ ਮਹਾਂ ਹਠ ਕਰਨਿ ਅਰੂਢਾ। ਛਲ ਬਲ ਬਿਖੈ ਅਧਿਕ ਮਤਿ ਮੂਢਾ ॥੨॥ ਤੋਹਿ* ਸੁਭਾਵ ਸਰਲ ਮ੍ਰਿਦੁ ਰੂਰਾ। ਤਿਹ ਸੰਗ ਉਤਰਿ ਸਕਹਿੰ ਨਹਿੰ ਪੂਰਾ।ਯਾਂਤੇ ਟਰੋ ਰਹੋ ਨਹਿੰ ਜਾਹੂ।ਆਇ ਤ ਆਵਨ ਦਿਹੁ ਉਤ ਰਾਹੂ'॥੩॥ ਦਾਰਸ਼ਕੋਹ ਸੁਨਤਿ ਨਹਿੰ ਮਾਨੀ। ਪਦਰ ਸਾਥ ਇਮ ਭਾਖਤਿ ਬਾਨੀ। 'ਇਹਾਂ ਆਇ ਜੋ ਕਰਹਿ ਕੁਚਾਲਾ। ਪੁਨਹਿ ਚਲਹਿ ਕਜ਼ਾ ਬਸ ਤਿਸ ਨਾਲਾ ॥ ੪॥ ਅਬਿ ਮੈਂ ਜਾਇ ਅਗਾਰੀ ਭਹਾਂ। ਰੋਕਵਿ ਚੈਬਲ ਸਲਿਤਾ[4] ਜਹਾਂ'। ਸ਼ਾਹੁ ਜਹਾਂ ਸੁਨਿ ਰਹਜੋ ਹਟਾਇ। ਦਾਰਸ਼ਕੋਹ ਨ ਮਨ ਮੈਂ ਲਜਾਇ ॥੫॥ ਬਜਵਾਇਵ ਕਹਿ ਕੂਚ ਨਗਾਰਾ। ਸਭਿ ਉਮਰਾਵਨਿ ਕਰਿ ਕੈ ਭਜ਼ਾਰਾ। ਗਜ ਬਾਜਨਿ ਪਰ ਪਾਖਰ[5] ਡਾਰੀ। ਪੈਦਲ ਜੁਗਤਿ ਬਾਹਨੀ ਭਾਰੀ ॥੬॥ ਚਲਜੋ ਉਮਡ ਕਰਿ ਲਸ਼ਕਰ ਐਸੇ। ਕਜ਼ਾਮਤ ਮਹਿੰ ਸਲਿਤਾਪਤਿ[6] ਜੈਸੇ। ਤੋਪ ਨਕਰ

---

[1]ਬਹਤਾ (ਭਰ) ਦੱਖਦੇ ਹਨ। [2]ਉਹ ਤਾਂ ਨੇੜੇ ਆਇਆ ਹੀ ਦਿੱਸਦਾ ਹੈ। [3]ਹਾਜ਼ਰੀ। [4]ਤਿਆਬ ਦਰਿਆ। [ਫਾ:, ਆਰਾਸਤਹ]। [5]ਚੰਬਲ ਨਾਮੇ ਨਦੀ (ਦੇ ਕਿਨਾਰੇ)। [6]ਕਾਠੀਆਂ। [7]ਸਮੁੰਦਰ। *ਪਾ:—ਦੁਹੂੰ।

ਜਨੁ ਬਦਨ ਪਸਾਰਾ[1]। ਤੁਮਰ ਗਨ ਪੰਨਗ ਆਕਾਰਾ[2]* ॥੭॥ ਕਹਾਂ ਲਗੋ ਬਰਨੋਂ ਬਿਧਿ ਸਾਰੀ। ਸਨੈ ਸਨੈ ਚਲਿ ਪੰਥ ਮਝਾਰੀ। ਚੰਬਲ ਸਲਿਤਾ ਕੂਲ ਬਿਸਾਲਾ। ਤਹਾਂ ਪਹੁੰਚਿ ਡੇਰਾ ਸਭਿ ਘਾਲਾ ॥੮॥ ਨਿਜ ਬਸਿ ਨਵਕਾ ਕਰਿ ਤਕਰਾਈ। ਪਾਇ ਆਬ ਢਿਗ ਧੁਜਨੀ ਛਾਈ।ਬੰਦੁ ਬਸਤ ਸਲਿਤਾ ਕਹੁ ਠਾਨਸੋ।–ਰੋਕਹਿੰ ਇਹਾਂ ਨ ਦੇਂ ਤਿਸ ਜਾਨਸੋ–॥ ੯ ॥ ਇਮ ਭਨਿ ਰਹਸੋ ‘ਠਾਨਿ ਤਕਰਾਈ। ਰਿਤੁ ਗ੍ਰੀਖਮ ਕੀ ਬਹੁ ਤਪਤਾਈ। ਦੁਸਹਾ ਉਮਰਾਵਨਿ ਕਹੁ ਭੇਈ[3]। ਰਹਤ ਸਰਦ ਖਾਨਹਿੰ ਮਹਿੰ ਜੋਈ ॥੧੦॥ ਦੁਖੀ ਹੋਇ ਬਸ ਚਲਹਿ ਨ ਕੋਈ। ਤਊ ਰਿਦੇ ਮਹਿੰ ਇਰਖਤਿ[4]†ਹੋਈ। ਇਮ ਇਨ ਡੇਰਾ ਕੀਨਸਿ ਭਹਿੰ ਜਬਿ। ਰਹਸੋ ਆਗਰੇ ਸ਼ਾਹਿ ਜਹਾਂ ਤਬਿ॥੧੧॥ ਆਗੇ ਤਿਨ ਕਹੁ ਸੁਨਹੁ ਪ੍ਰਸੰਗਾ। ਮਿਲਸੋ ਮੁਰਾਦ ਬਖਸ਼ ਨੌਰੰਗ। ਏਕ ਹੋਇ ਕਰਿ ਧੁਜਨੀ ਪੂਰੀ। ਲਰਿਬੇ ਕੀ ਦਿਢ ਸੌਜ ਘਨੇਰੀ ॥ ੧੨ ॥ ਤੁਪ ਤੁਪਕ ਰਹਕਲਾ ਜੰਜੈਲਾ।ਬਿੰਦ ਜਮੂਰੇ ਤੋਰਹਿੰ ਸੈਲ। ਗਜ ਬਾਜੀ ਆਸੁਦੇਂ ਕਰਿਕੈ। ਸਭਿ ਜੋਧਾਨ ਧੀਰ ਕਹੁ ਧਰਿਕੈ ॥ ੧੩ ॥ ਸਨੈ ਸਨੈ ਗਮਨਤਿ ਜਬਿ ਆਏ। ਸਲਿਤਾ ਕੀ ਸੁਧ ਕੋ ਸੁਨਿ ਪਾਏ। ਢਿਕਰਵੈਦ ਬਹੁਤੇ ਜੁਇ ਰਹੇ। ਉਤਰਨਿ ਘਾਟ ਕਹੂੰ ਨਹਿੰ ਲਹੇ ॥ ੧੪ ॥ ਅਨਿਕ ਜਤਨ ਠਾਨਤਿ ਮਨਿ ਮਾਂਹਿ। ਉਤਰਨਿ ਸਲਿਤਾ ਪਾਵਤਿ ਨਾਂਹਿ। ਬਸਨ ਹਾਰ ਤਿਹ ਗ੍ਰਾਮ ਜੁ ਨੇਰੇ। ਕਰੇ ਹਕਾਰਨ ਸੁਮਤਿ ਜਿ ਹੇਰੇ ॥੧੫॥ ਤਿਨ ਸੋਂ ਬੂਝਨ ਕੀਨਸਿ ਰਾਹੂ। ਬਖਸ਼ਨੋ ਦਰਬ ਅਧਿਕ ਨਰਨਾਹੂ। ਤਿਨਹੁੰ ਖੋਜ ਕੈ ਆਨਿ ਜਨਾਇਵ।[5]ਬੀਸ ਕੋਸ ਇਸ ਤੇ ਮਗ ਪਾਇਵ[6]॥੧੬॥ਬਿਨ ਤਰਨੀ ਤੁਮ ਚਢੋ ਚਢਾਏ। ਹੋਵਹੁ ਪਾਰ ਨਹੀਂ ਬਿਲਮਾਏ[7]। ਸੁਨਿ ਹਰਖਸੋ ਨੌਰੰਗ ਚਢਿ ਪਰਸੋ। ਤਹਾਂ ਨਦੀ ਕੋ ਜਾਇ ਉਤਰਸੋ ॥ ੧੭ ॥ ਸੈਨਾ ਸਾਭ ਸੁਖੈਨ ਉਤਰਾਈ। ਤੁਪ ਰਹਕਲਾ ਲੀਨਿ ਲੰਘਾਈ। ਆਇ ਉਰਾਰ ਸਿਵਰ ਕਹੁ ਘਾਲਾ। ਨਿਸ ਦਿਨ ਰਹੈ ਸੁਚੇਤ ਬਿਸਾਲਾ ॥ ੧੮ ॥ ਦਾਰਸ਼ਕੋਹੁ ਜਬਹਿ ਸੁਧਿ ਪਾਈ। ਬੈਠਸੋ ਰਹਸੋ ਬਹੁਤ ਬਿਸਮਾਈ। ਸਭਿ ਉਮਰਾਵ

[1]ਤੁੰਪਾਂ ਮਾਨੋਂ ਹੰਦੂਆਂ ਨੇ ਮੂੰਹ ਟੱਡਿਆ ਹੈ। [2]ਤੁਮਰ (ਮਾਨੋਂ) ਸੱਪਾਂ ਦੇ ਆਕਾਰ ਹਨ। [3]ਕਠਨ ਸੀ ਉਮਰਾਵਾਂ ਨੂੰ ਮੈ ਦੱਤ । [4]ਉਡੀਕ (ਰੰਗ ਦੀ) ਲਗ ਰਹੀ ਸੀ [ਅ:, ਇਰਮੁਾਦ=ਉਡੀਕ ਵਿਚ ਬੈਠਣਾ] (ਅ) ਜਿਸ ਨਾਲ ਈਰਖਾ ਕੀਤੀ ਜਾਏ [ਮੈ, ਈਰ੍ਖਤ]। [5]ਤਕੜੇ। [6]ਇਸ ਥਾਂ ਤੋਂ ਢਾਹ ਕੋਹ ਤੇ ਰਾਹ ਪੈਂਦਾ ਹੈ।

*ਪਾ:–ਆਗਾਰਾ। †ਪਾ:–ਹਰਖੰਤ।

ਸਮੀਪ ਹਕਾਰੇ। ਲਰਨ ਹੇਤੁ ਮਸਲਤ ਕਹੁ ਧਾਰੇ ॥੧੯॥ ਭਈ ਭੋਰ ਕਰਿ ਕੂਚ ਨਗਾਰਾ। ਚਢੋ ਬਜਾਇ ਬੇਖ ਬਲ ਭਾਰਾ। ਤੁਰੰਗ ਬਾਹਨੀ ਪੈਦਲ ਸਾਰੀ। ਤੋਪ ਤੁਪਕ ਕੀ ਕਰਿ ਬਹੁ ਤਯਾਰੀ ॥ ੨੦ ॥ ਦਲ ਮੁਕਾਬਲੇ ਦੋਨੋ ਹੋਏ। ਬਾਂਧੇ ਪੰਗਤਿ ਬਿਥਰਿ[1] ਖਰੋਏ। ਰਚੀ ਜਮੂਰਨਿ ਕੀ ਬਹੁ ਸੈਨਾ। ਸ਼ਸਤ੍ਰ ਹਤਨਿ ਹਿਤ ਸ਼ੱਤ੍ਰੁਨਿ ਸੈਨਾ॥੨੧॥ਕਈ ਹਜ਼ਾਰ ਤੋਪ ਕਰਿ ਖਰੀ। ਛੋਟੀ ਬਡੀ ਬਰੋਬਰ ਕਰੀ। ਹਾਥਿਨਿ ਕੇ ਹੌਦਨਿ ਪਰ ਰਾਇ। ਗਾਢੇ ਹੋਇ ਦਾਢੇ ਉਮਰਾਇ॥੨੨॥ਤੇਜ਼ ਤੁਰੰਗ ਤੁਰਾਏ ਭਾਜੀ। ਢਾਂਦਤਿ ਮਨਹੁੰ ਪਾਇ ਨਟ ਬਾਜ਼ੀ। ਪੈਦਲ ਦਿਢ ਪਿਖਿ ਤ੍ਰਾਸ ਗ਼ਨੀਮੰ[2]। ਜੇ ਨੌਕਰ ਪੁਸ਼ਤੈਨਿ ਕਦੀਮ[3]॥੨੩॥ ਨਿਜ ਨਿਜ ਮਿਸਲ ਸਕੇਲਿ ਕਠੋਰ। ਗਹਿ ਗਹਿ ਸ਼ਸਤ੍ਰ ਕਰੇ ਰਨ ਰੌਰ। ਦੁੰਦਭਿ, ਢੋਲ, ਪਣਵ ਸਮੁਦਾਏ। ਪੂਰਨੋ ਸ਼ਬਦ ਗਗਨ ਗਰਜਾਏ ॥੨੪॥ ਇਸੀ ਰੀਤਿ ਨੌਰੰਗ ਬਡ ਮਾਨੀ। ਦਿਢ ਰਚਨਾ ਧੁਜਨੀ ਸਭਿ ਠਾਨੀ। ਉਮਰਾਵਨਿ ਕਹੁ ਕਰਿ ਕਰਿ ਗਾਢੇ। ਸੈਨਾ ਸਹਿਤ ਜਮੂਰੇ ਠਾਢੇ॥ ੨੫॥ ਲਰਨ ਲਗੇ ਦੋਨਹੁੰ ਦਲ ਐਸੇ। ਗਰਜਤਿ ਭਰੇ ਮਹਾਂ ਘਨ ਜੈਸੇ। ਗੋਰੀ ਅਰੁ ਗੋਰਨਿ ਕੀ ਮਾਰ। ਬਰਖਾ ਕਰਕਾ ਕੀ[4] ਇਕਸਾਰ ॥ ੨੬ ॥ ਆਤਸ਼[5] ਅਰੁ ਬਰੂਦ ਕੇ ਮੇਲ। ਧੂਮ ਧਾਰ[6] ਪਰਸਤਿ ਨਭ ਗੈਲ। ਮਨਹੁੰ ਘਟਾ ਬਡ ਸ਼ੋਰ ਉਠਾਵਹਿੰ। ਜਹਿੰ ਕਹਿੰ ਅਵਨਿ ਗਗਨ[7] ਕਹੁ ਛਾਵਹਿੰ ॥ ੨੭ ॥ ਤੋਪ ਤੁਫੰਗ ਮਹਾਂ ਕਰਕੈਤੀ[8]। ਬਾਰ ਬਾਰ ਜਨੁ ਗਾਜ[9] ਗਿਰੈਤੀ। ਧੌਂਸੇ ਧੁੰਕਾਰਤਿ ਚਹੁੰ ਓਰੀ। ਜਨੁ ਘਨ ਗਰਜਹਿ ਘੁਮਡਤਿ ਘੋਰੀ॥੨੮॥ ਸੁਭਟ ਗਿਰਹਿੰ ਘਾਇਲ ਤਰਫੈਤੇ। ਸ਼ੋਣਤ ਬਮਤੇ ਕਿਤਿਕ ਮਰੈਤੇ। ਗੋਰੇ ਲਗਹਿੰ ਉਛਹਿੰ ਨਰ ਬਾਜੀ। ਦੁਹਿਦਸ਼ਿ ਭਿਰਹਿ ਸੈਨ, ਨਹਿੰ ਭਾਜੀ॥੨੯॥ਗੁਲਕਾ ਲਾਗੇ ਫੁਟਹਿੰ ਅੰਗਾ। ਟੂਟਹਿੰ ਅਸਤੀ,ਸ਼ੋਣਤ ਰੰਗਾ॥ਤੋਪ ਤੁਪਕ ਆਦਿਕ ਗਰਜੋਤ। ਮਾਰ ਮਾਰ ਜਨੁ ਸੁਭਟ ਭਜੋਤ ॥ ੩੦ ॥ ਕਰਤਿ ਹਿਰੇਖਾ ਬਾਜੀ ਘਨੇ। ਗਜ ਚਿੰਘਾਰਤ ਤ੍ਰਾਸਨ ਸਨੇ। ਆਮਿਖ ਸ਼ੋਣਿਤ ਕਰਦਮ ਹੋਵਾ। ਪਰੇ ਮ੍ਰਿਤਕ ਭੋਖਨ ਥਲ ਜੋਵਾ ॥੩੧॥ ਜਾਇ ਪਰਹਿੰ ਗਨ ਕਰਿ ਕਰ ਹੱਲਾ। ਜ੍ਵਾਲਾਬਮਣੀ[10] ਭਜਾ ਤਸ ਥਲ॥

---

[1]ਫੈਲ ਕੇ। [2]ਵੈਰੀ ਦਾ। [3]ਪੁਰਾਣੇ ਪੁਸ਼ਤਾਂ ਦੇ। [4]ਗੜਿਆਂ ਦੀ। [5]ਅੱਗ। [6]ਧੂੰਏਂ ਦੀ ਧਾਰਾ। [7]ਧਰਤੀ ਤੇ ਅਕਾਸ਼। [8]ਕੜਕਦੀਆਂ ਹਨ। [9]ਬਿਜਲੀ। [10]ਏਟੁਕਾਂ।

ਮੁੰਛ ਤੁੰਡ ਫੈਰਤਿ ਇਮ ਗੋਰੀ[1]। ਮਨਹੁ ਗੁਲੇਲਨਿ ਪੈਂਡੀਅਨਿ ਫੇਰੀ[2] ॥ ੩੨॥ ਦੁਹੁੰਦਿਸ਼ਿ ਤੋਪਨਿ ਚਲਹਿੰ ਹਜ਼ਾਰੋਂ। ਅਵਿਨੀ ਕੰਪਤਿ ਜਨੁ ਭਰ ਭਾਰੋ। ਪਰਜੋ ਸ਼ਬਦ ਕੋ ਰੌਰ ਮਹਾਨਾ।ਕਹੀ ਬਾਤ ਜਨੁ ਸੁਨਿਯ ਨ ਕਾਨਾ ॥੩੩ ॥ ਅੰਧ ਧੁੰਧ ਬਾਰੂਦ ਉਠਾਯੋ। ਧੁਮ ਧੁਮ ਜੁਤਿ[3] ਚਹੁੰਦਿਸ਼ਿ ਛਾਯੋ ॥ ਮਨਹੁ ਮੇਘ ਸਗਰੋ ਇਕ ਥਾਇੰ। ਛਿਤ ਪਰ ਫਿਰਿ ਛਾਏ ਇਕ ਭਾਇ[4] ॥ ੩੪॥ ਭੁਜੰਗ ਪ੍ਰਯਾਤ ਛੰਦ ॥ ਬਡੇ ਬੀਰ ਬਾਂਕੇ ਕਰੈਂ ਜੁੱਧ ਸੁੱਧੇ। ਬਧਨੋ ਬੰਧੁ-ਬੈਰੈ[5] ਬਲੀ ਬੋਲਿ ਕੂੱਧੇ। ਧਹਾਧਾਹਿ ਤੋਪੈਂ ਛੁਟੈਂ ਬ੍ਰਿੰਦ ਗੋਰੇ। ਪਲੀਤੇ ਧੁਖੈਂ ਤ੍ਰਾਸ ਤੇ ਦੌਰ ਘੋਰੇ[6] ॥ ੩੫ ॥ ਭਜੇ ਜਾਹਿੰ ਐਸੇ ਨ ਥਾਂਭੇ ਥੰਭੇ ਹੈਂ। ਮਹਾਂ ਨਾਦ ਤੇ ਛੋਭ ਕੁੰਡੀ ਛੁਭੇ ਹੈਂ[7]। ਕਿਤੇ ਧੀਰ ਛੋਰੀ ਭਏ ਭੀਰੁ ਭਾਰੀ। ਭਜੇ ਜਾਤਿ ਮਾਰੇ, ਨ ਹੋਸ਼ੈ ਸੰਭਾਰੀ ॥੩੬ ॥ ਮਰੇ ਸੂਰ ਕੋਈ ਮਹਾਂ ਰੌਰ ਮਾਚਾ। ਬਹਨੋ ਸ਼ੋਣ ਐਸੇ ਰਜੇ ਰੰਗ ਰਾਚਾ[8]। ਪਰੇ ਬੀਰ ਚੀਰੈ ਭਯੋ ਲਾਲ ਰੰਗੋ। ਉਡੇ ਸੰਗ ਗੋਰਾਨਿ ਜੋਧਾਨਿ ਅੰਗੀ ॥ ੩੭॥ ਕਿਤੇ ਘਾਇ ਘਾਏ ਘਨੇ ਘੂਮ ਘੂਮੀ। ਝਟਾਪੱਟ ਜੁਝੈ[9] ਜੁਝਾਰੇ ਤ ਝੁਮੀ[9]। ਉਲੱਥੇ ਪਲੱਥੇ ਫੁਲੱਥੇ-ਖਿਲਾਰੀ[10]।ਹਥਾਵੱਥਹੋਏ ਮਚੇ ਸ਼ੀਘ੍ਰ ਚਾਰੀ[11]॥੩੮॥ਜਮੁਰੇਨਿ ਗੋਰੇਨਿ ਸੂਰੇ ਖਪਾਏ। ਪ੍ਰਲੈ ਕਾਲ ਜੈਸੇ ਗਿਰੇ ਭੂਮ ਛਾਏ। ਮਨੋ ਲਾਗ ਦਾਵਾ ਬਨੈ ਬੰਸ ਕੇਰਾ[12]। ਪਤੰਗਾਨਿ ਜੋਧਾ ਅਪੇ ਆਪਿ ਗੇਰਾ[13] ॥੩੯॥ ਛੁਟੇ ਜਾਤਿ ਹਾਥੀ ਗਏ ਟੂਟ ਹੌਦਾ। ਮਨੋ ਹੈ* ਵਪਾਰੀ ਚਲੇ ਬੇਚਿ ਸੌਦਾ। ਮਹਾਂ ਨਾਦ ਹੋਯੋ ਦਿਸ਼ਾ ਪੂਰ ਸਾਰੀ। ਭਯੋ ਅੰਧਕਾਰੰ ਉਡੈ ਧੂਰ ਭਾਰੀ ॥ ੪੦ ॥ ਕਈ ਲਾਖ ਜੋਧਾ ਜੁਟੇ ਅੰਗ ਮਾਂਹੀ[14]। ਹਜ਼ਾਰੋਂ ਮਰੇ ਘਾਇ ਘੂਮੇ ਤਹਾਂ ਹੀ। ਪਰੀ ਮਾਰ ਐਸੀ ਭਯੋ ਮੇਲ ਸ਼ੱਤ੍ਰੂ। ਸ਼ੁਭੇ ਸ਼ਸਤ੍ਰ ਅਸਤ੍ਰੈ ਮਹਾਂ ਰੰਗ ਚਿੱਤ੍ਰੈ ॥੪੧॥ਥੰਧੇ ਟੋਲ ਬੋਲੈਂ ਉਪਾਧੇ ਕਰੰਤੇ। ਤਜੈਂ ਏਕ ਬਾਰੀ ਤੁਫੈਗੀ ਹਨੰਤੇ। ਕ੍ਰਿਪਾਨੈਂ ਲਏ ਆਂਚ ਮਜਾਨੈਂ ਤਰੈਗੀ[15]। ਮਨੋ ਚਮਕਤੀ ਚਾਰੁ ਸ਼ਸ਼ਾਮੰ ਭੁਜੈਗੀ[16]॥

[1]ਗੋਲੀਆਂ। [2]ਮਾਨੋ ਗੁਲੇਲਾਂ ਨੇ ਹਾਂਡੀਆਂ ਫੇੜੀਆਂ ਹਨ। [3]ਧੁੰਆਂ ਟੋਲੇ ਸਮੇਤ। [4]ਇਕ ਸਾਰ। [5]ਭਰਾਵਾਂ ਦਾ ਵੈਰ। [6]ਭਾਵੇ ਸ਼ੋਰ ਨਾਲ ਘਾਬਰੇ ਹੋਏ (ਉਏਂ) ਕੁੰਡੀ(ਲਗਾਮ ਦੀ ਖਿਚ)ਨਾਲ ਵੈਰ ਦੁਖੀ ਹੁੰਦੇ ਹਨ। (ਜਿਵੇਂ ਘੋੜੇ ਦੀ ਲਗਾਮ ਜ਼ੋਰ ਨਾਲ ਕਸੀਂਦੀ ਹੈ)। (ਅ) (- ਜਿਵੇਂ) ਕੁੰਡੀ (ਨਾਲ) (ਮੱਛੀ) ਦੁਖਦੀ ਹੈ,ਦੁਖੀ ਹੋ ਰਹੇ ਹਨ। [7]ਪੁੜੀ ਵਿਚ ਰੰਗ ਰਚ ਗਿਆ। [8]ਮਦੇ। [9]ਝੁਮਕੇ। [10](ਜਿਵੇਂ) ਗੱਤਕੇ ਦੇ ਖਿਲਾੜੀ ਉਛੱਲਦੇ ਪਏਂਲਦੇ (ਕਲਾਬਾਜ਼ੀਆਂ ਲਾਉਂਦੇ) ਹਨ। [11]ਅੱਖਮਿੱਟੇ ਛੇਤੀ ਦੌੜਕੇ। [12]ਬਾਂਸਾ ਦੇ ਬਨ ਨੂੰ। [13]ਪੂਰਮਿਆਂ (ਰੂਪ) ਪਰਿਗਿਆਂ ਨੇ ਆਪਣੇ ਆਪ ਨੂੰ ਵਿਚ ਫੇਰਿਆ। [14]ਅੰਗ ਵਿਚ ਗਾਦ ਮੱਚੇ ਮੱਚੀ। [15]ਛੇਤੀ। [16]ਕਾਲੇ ਮੇਘਾ *ਪਾ-ਦੈ।

੪੨ ॥ ਮਿਲੇ ਆਪ ਮਾਂਹੀ ਸੁ ਢਾਲੈ ਢਮੰਕੇ। ਤਕਾ ਤੱਕ ਤਾੜੈਂ ਸੁ ਤੇਗੈ ਤਮੰਕੇ[1]।ਕਟੈਂ ਗ੍ਰੀਵ,ਬਾਹੂ,ਮਿਟੈਂ ਪੈਰ ਨਾਂਹੀ। ਅਧੋ ਆਧ ਚੀਰੇ ਪਰ ਭੂਮ ਮਾਂਹੀ ॥੪੩॥ ਕਥੇ ਕੌਨ ਕੋਤੋ ਭਯੋ ਜੁੱਧ ਘੋਰੰ। ਸੁਨੈ ਨਾਂਹਿ ਦੀਸੈ ਮਚਯੋ ਸ਼ੋਰ ਜ਼ੋਰੰ। ਗਿਨੇ ਕੌਨ ਏਤੇ ਮਰੇ ਜੰਗ ਮਾਂਹੀ। ਕਿਤੇ ਘਾਇ ਬੋਲੈਂ ਭਕਾ-ਭੁੱਕ ਤਾਂਹੀ ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਦਾਰਾਸ਼ਿਕੋਹ ਨੋਰੰਗ ਜੰਗ' ਪ੍ਰਸੰਙ ਕਥਨੰ ਨਾਮ ਦਵਾਦਸਮੋ ਅੰਸੂ ॥ ੧੨ ॥

੧੩. [ਸ਼ਾਹਜਹਾਂ ਨਜ਼ਰਬੰਦ। ਦਾਰਾ ਨੱਸਿਆ]।

ਦੋਹਰਾ ॥ ਮਚਯੋ ਜੰਗ ਭੀਖਨ ਮਹਾਂ ਤਬਿ ਹਾਂਡੈ[2] ਰਾਠੌਰ[2]।ਪਰੇ ਨੁਰੰਗੇ ਸੈਨ ਪਰ ਰੌਰ ਮਚਾਇਵ ਦੌਰ ॥ ੧ ॥ ਚੌਪਈ ॥ ਰਾਮਸਿੰਘ ਆਦਿਕ ਜੋ ਹਾਂਡੈ[2]। ਭਿਰੇ ਜੁੱਧ ਜਨੁ ਰਨ ਥੰਭ ਗਾਡੈ। ਕਤਲ ਕਰਤਿ ਨੌਰੰਗ ਕੀ ਸੈਨਾ। ਚਲੀ ਸਰੋਹੀ ਬਾਢ ਸੁ ਪੈਨਾ[3] ॥੨॥ ਨਿਡੁ ਬੀਰ ਡੋਲੇ ਰਣ ਮਾਂਹੁ। ਖੇਲਹਿੰ ਗਨ ਚਾਚਰ[4] ਚਿਤ ਚਾਹੁ। ਤੁਪਕੈਂ ਚਲਤਿ ਰੁਚਿਰ ਪਿਚਕਾਰੀ। ਸ਼ੋਣਤਿ ਭਿਗਤਿ ਰੰਗ ਬਹੁ ਭਾਰੀ ॥ ੩ ॥ ਚਲਹਿੰ ਜਬੂਰਨਿ ਕੇ ਗਨ ਗੋਰੇ। ਸੋ ਕੁਮਕੁਮੈਂ[5] ਲਰਤਿ* ਦੁਹੁ ਓਰੇ। ਮਾਰ ਮਾਰ ਕਰਿ ਗੀਤਨਿ ਗਾਵਹਿੰ। ਬਾਦਿਤ ਬਾਜਤਿ ਉਮਗ ਬਢਾਵਹਿੰ॥੪॥ਤਬਿ ਨੁਰੰਗ ਕੋ ਲਸ਼ਕਰ ਭਾਗਾ। ਨਹੀਂ ਰਠੌਰਨਿ ਕੋ ਲਿਯ ਆਗਾ। ਕਾਤੁਰ ਹੋਇ ਪੀਠ ਦਿਖਰਾਈ। ਤਮਕ ਤੇਗ਼ ਕੀ[6] ਸਹਿ ਨ ਸਕਾਈ॥੫॥ਛੋਰ ਲਾਜਭਾਜੇ ਜਬਿ ਹੋਰੇ।ਨੌਰੰਗ ਪਹੁੰਚਿ ਤੋਪ ਗਨ ਨੇਰੇ। ਭਰਿ ਬਨੂਦ ਛਰਰੇ ਛੁਟਵਾਏ। ਦਈ ਦਲੇਰੀ ਸੁ ਦਿਲ ਬਧਾਏ ॥੬॥ ਜਬਹਿ ਤੋਪਖਾਨਾ ਬਛ ਛੁਟਸੋ। ਰਾਠੌਰਨਿ ਕਹੁ ਕਰ ਜਨੁ ਟੂਟਸੋ[7]। ਰਾਮਸਿੰਘ ਆਦਿਕ ਮਰਿ ਗਏ। ਅਪਰ ਸੁਭਟ ਸਮੁਦਾਯਨ ਹਏ ॥ ੭ ॥ ਰਹਿ ਗਏ ਦਿੱਲੀ ਕੇ ਉਮਰਾਵ। ਸਰਦ ਘਰਨਿ ਜੋ ਬੈਠਹਿੰ ਛਾਵ।ਸਭਾ ਬਿਖੇ ਜੋ ਬਨਿ ਠਨਿ ਆਵਹਿੰ। ਜੋ ਸੰਕਟ ਕੁਛ ਸਹਿ ਨ ਸਕਾਵਹਿੰ॥੮। ਕਿਤਿਕ ਨੁਰੰਗੇ ਕੇ ਢਬਦਾਰ[8]।ਸੋ ਕੈਸੇ ਠਹਿਰੈਂ ਬਿਚ ਰਾਰ[9]। ਪਾਸਾ ਕਰਨਿ ਲਗੇ ਜਬਿ ਸੋਇ। ਧੀਰਜ ਤਬਿ ਕਰਿ ਸਕਿਹੈ ਕੋਇ ॥ ੯ ॥ ਲਸ਼ਕਰ ਹਟਸੋ[10] ਨੁਰੰਗੇ ਕੇਰਾ। ਜਬਹਿ।ਸਥਲ[11] ਸ਼ੱਤ੍ਰੁ ਦਲ ਹੇਰਾ। ਮਾਰ ਮਾਰ ਕਰਿ ਛੁਟੀ ਤੁਫੰਗ। ਪਰੇ ਦੌਰਿ ਸਨਮੁਖ ਵਿਚ ਜੰਗ ॥ ੧੦ ॥ ਭਾਜ ਪਰੀ

[1](ਤਮਕ=) ਜੋਸ਼ ਨਾਲ ਮਾਰਦੇ ਹਨ। [2]ਰਾਜਪੂਤਾਂ ਦੀ ਜਾਤਿ ਹੈ। [3]ਤਿੱਖੀ ਧਾਰ ਵਾਲੀ। [4]ਹੋਲੀ। [5]ਲਾਖ ਯਾ ਕਾਗਤ ਦੇ ਗੁਲਾਲ ਨਾਲ ਭਰੇ ਬੋਲ [ਅ:, ਕੁਮਕੁਮਾ]। [6]ਤੇਗ ਦੀ ਜੋਸ਼ ਭਰੀ ਮਾਰ। [7]ਰਾਜਪੂਤਾਂ ਦਾ ਕੜ ਮਾਨੋ ਟੁੱਟਾ। [8]ਤਰਫ਼ ਦੇ। [9]ਲੜਾਈ ਵਿਚ। [10]ਖੁੜਿਆ (ਜੰਗ ਵਲੋਂ)। [11]ਵਿੱਚੋਂ।

*ਪਾ—ਮੇਲਤਿ।

ਧੁਜਨੀ ਗਨ ਇਤ ਕੋ। ਠਹਿਰ ਨ ਸਕੀ ਧੀਰ ਤਜਿ ਚਿਤ ਕੋ। ਕੇਤਿਕ ਨੌਰੰਗੇ ਢਿਗ ਮਿਲੇ। ਸੰਘਰ ਬਿਖੇ ਹੋਤਿ ਨਹਿੰ ਖਲੇ॥ ੧੧॥ ਇਮ ਕੁਸੁਤ ਪਿਖਿ ਦਾਰਸ਼ਕੋਹ। ਭੇਦ ਸੈਨ ਕੋ ਜਾਨਜੋ ਦ੍ਰੋਹ[1]।–ਅਸ ਨ ਹੋਹਿ ਮੁਝਿ ਦਿਹਿੰ ਪਕਰਾਈ। ਇਹ ਨੁਰੰਗ ਹੈ ਦੁਸ਼ਟ ਬਡਾਈ–॥੧੨॥ ਇੱਤਮਾਦਿਕ ਗਨ ਤਰਕ ਬਿਚਾਰਿ। ਸਰਲ ਸੁਭਾਵ ਤ੍ਰਾਸ ਕੋ ਧਾਰਿ। ਚਲਜੋ ਭਾਜ ਛੋਰੇ ਲਗਿ ਆਇਵ। ਤਹਿੰ ਕੁਛ ਅਪਨੀ ਵਸਤੁ ਸੰਭਾਇਵ[2]॥ ੧੩॥ ਤੁਰਤ ਤਹਾਂ ਤੇ ਆਗੇ ਚਲਜੋ। ਨਗਰ ਆਗਰੇ ਭੀ ਨਹਿੰ ਮਿਲਜੋ। ਦਿੱਲੀ ਦਿਸ਼ਿ ਕੋ ਮੁਖ ਕਰਿ ਦੌਰਾ। ਸਭਿ ਕੁਛ ਤਜਜੋ, ਹੁਤੋ ਜਿਹ ਠੌਰਾ ॥੧੪॥ ਦ੍ਵਾਦਸ਼ ਸੰਗ ਸਊਰ ਸੁ ਆਏ। ਬਡ ਮੰਜ਼ਲ ਕਰਤੇ ਸ਼੍ਰਮ ਪਾਏ। ਦੇਖਹੁ ਸ਼੍ਰੀ ਪਰਮੇਸ਼ੁਰ ਭਾਨੇ। ਜੋ ਸਮਾਜ ਮਹਿੰ ਮਹਿਦ ਮਹਾਨੇ ॥ ੧੫ ॥ ਇਕ ਦਿਨ ਮਹਿੰ ਤਿਸ ਅਸ ਗਤਿ ਹੋਈ। ਨਿਕਟਿ ਤਮਾਗ ਗਮਨੇ ਸਭਿ ਕੋਈ। ਦਿੱਲੀ ਦੁਰਗ ਮਝਾਰ ਪ੍ਰਵੇਸ਼ਾ।ਅਤ ਚਿੰਤਾਤੁਰ ਤਜਜੋ ਅਸ਼ੇਸ਼ਾ॥੧੬॥ਉਤ ਨੌਰੰਗ ਕਰਿ ਫਤੇ ਲਰਾਈ।ਅਨਿਕ ਦੁੰਦਭੀ ਮਹਦ ਬਜਾਈ। ਦਾਰਸ਼ਕੋਹ ਸਿਵਰ ਜਹਿੰ ਘਾਲਾ। ਆਇ ਠਾਢਿ ਭਹਿੰ ਹਰਖ ਬਿਸਾਲਾ ॥੧੭॥ਸਕਲ ਸਮਾਜ ਸਕੇਲਜੋ ਤਹਾਂ। ਭਈ ਨਿਸਾ ਕਰਿ ਬਾਸਾ ਰਹਾ। ਉਮਰਾਵਨਿ ਕਹੁ ਦੇ ਬਖਸ਼ੀਸ਼ਹੀਰਨਿ ਮੁਕਤਾਗਨ ਦਿਪਤੀ ਸੁ॥੧੮॥ਤਾਂਤੇ[3] ਕਰਜੋ ਨੁਰੰਗੇ ਕੂਚ ਨਗਰ ਆਗਰੇ ਆਨਿ ਪਹੁਚ। ਸਭਿ ਉਮਰਾਵ ਮਿਲੇ ਸੰਗ ਆਇ। ਭੇ ਅਨੁਸਾਰਿ ਜ਼ੋਰ ਇਸ ਪਾਇ[4] ॥ ੧੯॥ ਸ਼ਾਹਿਜਹਾਂ ਤਹਿੰ ਪਰਜੋ ਬਿਮਾਰੀ। ਨਜ਼ਰ ਬੰਦ ਕੀਨਸਿ ਦਲ ਭਾਰੀ[5]। ਪਿਤਾ ਜਾਨਿ ਨਹਿੰ ਰਾਖਿ ਬਡਾਈ। ਕਰਜੋ ਕੈਦ ਉਰ ਬਡ ਦੁਸ਼ਟਾਈ ॥ ੨੦ ॥ ਪੁਨ ਕੁਪੇਚ ਚਿਤਵਜੋ ਮਤਿ ਮੰਦ।–ਭ੍ਰਾਤ ਮੁਰਾਦਬਖ਼ਸ਼ ਦਲ ਬ੍ਰਿੰਦ। ਦਾਰਸ਼ਕੋਹ ਸੰਗ ਇਕ ਹੋਇ। ਬਿਗਰ ਪਰਹਿੰ ਨਹਿੰ ਮੁਝ ਸੋਂ ਦੋਇ–॥ ੨੧ ॥ ਕਪਟ ਠਾਨਿ ਤਿਸ ਕੋ ਗਹਿ ਲਯੋ। ਜੋ ਇਸ ਕੇਰ ਸਹਾਇਕ ਭਯੋ[6]। ਦੋਨਹੁੰ[7] ਗਹਿ ਲੀਨਸਿ

[1]ਮੈਨਾ ਦੇ ਦਲੇ ਦਾ ਭੇਦ ਜਾਣਿਆ। [2]ਭਾਲੀ। [3]ਉਥੋਂ। [4]ਦਿਸਦਾ ਬਲ ਪਿਆ (ਜਾਣਕੇ)। [5]ਭਾਰੀ ਦਲ ਨਾਲ (ਨੁਰੰਗੇ ਨੇ)। [6]ਜੋ (ਭਰਾ ਮੁਰਾਦਬਖਸ਼) ਕਿ ਜਿਸ (ਔਰੰਗਜ਼ੇਬ) ਦਾ ਸ਼ਾਥੀ ਬਣਿਆਂ ਸਾ, ਉਸਨੂੰ ਫੜ ਲਿਆ। ਅਸਲ ਵਿਚ ਔਰੰਗਜ਼ੇਬ ਭਰਾ ਨੂੰ ਇਹ ਕਹਿੰਦਾ ਆਇਆ ਸੀ ਕਿ ਤੈਨੂੰ ਤਖਤ ਬਿਠਾਕੇ ਮੈਂ ਤਾਂ ਮੱਕੇ ਚਲਾ ਜਾਣਾ ਹੈ, ਮੈਂ ਸਾਰਾ ਝੰਗ ਤੇਰੇ ਵਾਸਤੇ ਕਰ ਰਿਹਾ ਹਾਂ। ਵਿੱਚੋਂ ਚਾਲ ਇਹ ਸੀ ਕਿ ਉਸਦੀ ਫੌਜ ਨੂੰ ਆਪਣੇ ਨਾਲ ਰਲਾਕੇ ਤੁਣੀ ਤਾਕਤ ਨਾਲ ਦਾਰਾਸ਼ਕੋਹ ਨੂੰ ਜਿੱਤਣਾ ਚਾਹੁੰਦਾ ਸੀ। [7]ਪਿਉ ਤੇ ਆਗਰੇ ਨਜ਼ਰ ਬੰਦ ਕੀਤਾ ਤੇ ਮੁਰਾਦ ਨੂੰ ਦਿੱਲੀ ਜਾਕੇ।

ਕਰਿ ਗਾਢੇ। ਸ਼ਸਤ੍ਰ ਗਹੇ ਗਨ ਭਟ ਰਹਿੰ ਠਾਢੇ ॥੨੨॥ ਨਿਜ ਅਨੁਸਾਰ ਕਰੇ ਦਲ ਤੀਨੋਂ[1]। ਪੁਨਹਿੰ ਕੂਚ ਦਲ ਕਰਿ ਕਰਿ ਦੀਨੋਂ[2]*। ਦਿੱਲੀ ਕੋ ਸਨਮੁਖ ਹੁਇ ਗਮਨਾ। ਪਤਿਸ਼ਾਹਨਿ ਕੇ ਜਹਿੰ ਬਹੁ ਭਵਨਾ ॥ ੨੩ ॥ –ਦਾਰਸ਼ਕੋਹ ਸਕੋਲੀ ਸੈਨ। ਯਾਂਤੇ ਤ੍ਰਾਸ ਧਾਰਿ ਦਿਨ ਰੈਨਾ।ਲੀਘ੍ਯੂ ਥਾਹਨੀ ਕਰਿ ਸਮੁਦਾਈ। ਦਿੱਲੀ ਗਹੈਂ ਜਾਇ ਬਡ ਭਾਈ–॥ ੨੪ ॥ ਦਾਰਸ਼ਕੋਹ ਸੁਨਨੋ ਕਰਿ ਤ੍ਰਾਸਾ। ਜਿਹ[3] ਉਮਰਾਵਨਿ ਨਹਿੰ ਭਰਵਾਸਾ।–ਨਹੀਂ ਗਹਾਇ ਦੇਹਿੰ ਮਿਲ ਸਾਰੇ–।ਯਾਂਤੇ ਨਿਕਸਿ ਚਲਨੋ ਛਰ ਧਾਰੇ॥੨੫॥ ਬ੍ਰਿੰਦ ਜਵਾਹਰ ਜ਼ਾਹਰ ਜੋਤਿ। ਚਹੁੰਦਿਸ਼ਿ ਮੈਂ ਪ੍ਰਕਾਸ਼ ਜਿਨ ਹੋਤਿ। ਸਰਥ ਨਿਕਾਸਿ ਸੰਗ ਲੈ ਚਲਨੋ।ਪੰਚ ਹਜ਼ਾਰ ਸੁਭਟ ਗਨ ਮਿਲਨੋ ॥੨੬॥ ਕਰੈ ਕੂਚ ਗੰਗਾ ਦਿਸ਼ਿ ਗਯੋ।ਤਹਾਂ ਜਾਇ ਕੁਛ ਠਹਿਰਤਿ ਭਯੋ। ਗਿਰਨ ਬਿਖੈ 'ਸ਼੍ਰੀ ਨਗਰ' ਜੁ ਪੁਰਿ† ਹੈ। ਤਹਿੰ ਪਹੁੰਚਨਿ ਕੋ ਇੱਛਾ ਧਰਿ ਹੈ ॥ ੨੭ ॥ ਲੈ ਸੈਨਾ ਤਹਿੰ ਜਾਇ ਪਹੁਚੋ।ਦੁਰਗ ਚੁਗਿਰਦੇ ਗਿਰ ਗਨ ਊਚੋ।ਕਿਤਿਕ ਕਾਲ ਤਹਿੰ ਕਰਿ ਕੈ ਬਾਸ। ਸੁਖ ਸੋਂ ਰਹਨੋ ਛੋਰਿ ਉਰ ਤ੍ਰਾਸ ॥ ੨੮ ॥ ਸ਼੍ਰੀ ਨਗਰੇਸ਼ੁਰ ਤਬੈ ਬਿਚਾਰਾ।–ਬਰਾਬਾਦ ਹੁਇ ਦੇਸ਼ ਹਮਾਰਾ। ਕ੍ਰਿਖੀ ਉਜਾ-

---

[1]ਆਪਣਾ, ਮੁਰਾਦ ਦਾ ਤੇ ਦਾਰਾ ਦਾ। [2]ਮਿਲਾ (ਇਕੱਠੀ) ਕਰਕੇ ਕੂਚ ਕਰ ਦਿੱਤਾ। [3]ਜਿਸਨੂੰ।

*ਸ਼ਾਹਜਹਾਂ ਦੀ ਬਿਮਾਰੀ ਤੇ ਦੋਹਾਂ ਪੁੱਤ੍ਰਾਂ ਦੀ ਆਪੋ ਵਿਚ ਪਾਤਸ਼ਾਹ ਬਣਨ ਦੀ ਕੋਸ਼ਿਸ਼ ਤੇ ਲੜਾਈਆਂ ਤੇ ਅਖੀਰ ਔਰੰਗਜ਼ੇਬ ਦੀ ਕਾਮਯਾਬੀ, ਪਿਤਾ ਨੂੰ ਕੈਦ ਕਰਨਾ ਤੇ ਪਾਤਸ਼ਾਹ ਬਣ ਜਾਣਾਂ, ਇਹ ਸਾਰਾ ਕੁਛ ਕਵੀ ਜੀ ਨੇ ਲਗ ਪਗ ਉਵੇਂ ਹੀ ਦਾ ਲਿਖਿਆ ਹੈ ਜਿਵੇਂ ਫ਼ਾਰਸੀ ਅੰਗ੍ਰੇਜ਼ੀ ਦੇ ਇਤਿਹਾਸਾਂ ਵਿਚ ਲਿਖਿਆ ਹੈ। ਕਵਿ ਜੀ ਦੀ ਇਹ ਵਾਕਫੀ ਉਨ੍ਹਾਂ ਨੂੰ ਇਤਿਹਾਸ ਦੀ ਜਾਣ ਦਾ ਵੰਗਾ ਜਾਣਕਾਰ ਸਿੱਧ ਕਰਦੀ ਹੈ। ਔਰੰਗਜ਼ੇਬ ਨੂੰ ਪਿਤਾ ਦੀ ਬਿਮਾਰੀ ਦਾ ਤੇ ਦਾਰਾਸ਼ਕੋਹ ਦੇ ਕੰਮਾਂ ਦੇ ਹਾਲਾਤ ਉਸਦੀ ਭੈਣ ਰੋਸ਼ਨ ਆਰਾ ਦੇਗਮ ਲਿਖ ਕੇ ਘੱਲਦੀ ਰਹੀ ਸੀ, ਇਸ ਕਰਕੇ ਦਾਰਾ ਨੂੰ ਪਤਾ ਨਹੀਂ ਸੀ ਲੱਗਦਾ ਤੇ ਔਰੰਗਜ਼ੇਬ ਨੂੰ ਸਾਰਾ ਪਤਾ ਲਗ ਜਾਂਦਾ ਸੀ। ਦੂਸਰੇ ਔਰੰਗਜ਼ੇਬ ਨੇ ਮੁਰਾਦ ਭਰਾ ਨੂੰ ਨਾਲ ਰੰਚ ਲਿਆ ਸੀ, ਇਹ ਇਕਰਾਰ ਕਰਕੇ ਕਿ ਮੈਂ ਤਾਂ ਮੱਕੇ ਚਲਾ ਜਾਣਾ ਹੈ, ਤੈਨੂੰ ਮਦਦ ਕਰਕੇ ਰੱਦੀ ਬਿਠਾ ਜਾਂਦਾ ਹਾਂ। ਇਸ ਬੁੱਤੇ ਨਾਲ ਦੋਹਾਂ ਦੀ ਤਾਕਤ ਕੱਠੀ ਹੋ ਗਈ; ਜਦੋਂ ਕਾਮਯਾਬੀ ਹੋ ਗਈ ਤੇ ਆਗਰਾ ਕਾਬੂ ਕਰਕੇ ਦੋਵੇਂ ਦਿੱਲੀ ਗਏ ਤਾਂ ਇਕ ਰਾਤ ਖਾਣਾਂ ਖਾਂਦਿਆਂ ਮੁਰਾਦ ਬਹੁਤੀ ਸ਼ਰਾਬ ਪੀਤੀ ਗਿਆ ਤੇ ਔਰੰਗਜ਼ੇਬ ਨੇ ਨਾਂ ਪੀਤੀ। ਬਦਮਸਤ ਦੇਣ ਨੂੰ ਕੈਦ ਕਰਕੇ ਗ੍ਵਾਲੀਅਰ ਘੱਲ ਦਿੱਤਾ ਤੇ ਆਪ ਪਾਤਸ਼ਾਹ ਬਣ ਗਿਆ। †ਇਸ ਸ਼੍ਰੀ ਨਗਰ ਵਿਖੇ ਦਾਰਾਸ਼ਕੋਹ ਨਹੀਂ ਪਰ ਦਾਰਾਸ਼ਕੋਹ ਸੁਲੇਮਾਨ ਸ਼ਕੋਹ ਗਿਆ ਸੀ, ਇਸਨੂੰ ਬੀ ਔਰੰਗਜ਼ੇਬ ਨੇ ਮਰਵਾਇਆ ਸੀ।

ਰਹਿੰ ਫਿਰ ਕਰਿ ਸਾਰੇ। ਉਜਰਿ ਜਾਹਿੰ ਦਿਨ ਕਿਤਿਕ ਮਝਾਰੇ ॥ ੨੯ ॥ ਪੰਚ ਹਜ਼ਾਰ ਤਰੰਗਮ ਪਰਨੋ। ਗਜ ਸਮੁਦਾਇ ਸੁ ਆਨਿ ਉਤਰਨੋ। ਪ੍ਰਜਾ ਭਈ ਸਭਿ ਰੀਤਿ ਦੁਖਾਰੀ। ਕੇਤਿਕ ਹੋਏ ਗ੍ਰਾਮ ਉਜਾਰੀ—॥ ੩੦ ॥ ਇਮ ਬਿਚਾਰਿ ਗਿਰਪਤਿ ਨੇ ਕਹਨੋ। ਦਾਰਸ਼ਕੋਹ ਸੁਨਨੋ, ਮਨ ਲਹਨੋ।—ਨਹਿੰ ਹੋਵਹਿ ਇਸ ਥਾਨ ਗੁਜ਼ਾਰਾ—। ਉਤਰਨ ਚਾਹਨੋ ਦੇਸ਼ ਮਝਾਰਾ ॥ ੩੧ ॥ ਸਿਵਰ ਕੂਚ ਤੇ ਕੀਅਸਿ ਪਯਾਨਾ। ਸਨੈ ਸਨੈ ਚਲਿ ਮਗ ਗਿਰ ਥਾਨਾ। ਕਿਤਿਕ ਦਿਵਸ ਮਹਿੰ ਚਲਿ ਕਰਿ ਆਵਾ। ਸ਼੍ਰੀ ਕੀਰਤਪੁਰਿ ਜਹਾਂ ਸੁਹਾਵਾ ॥ ੩੨ ॥ ਸ਼੍ਰੀ ਹਰਿਰਾਇ ਹੁਤੇ ਜਿਸ ਮਾਂਹੀ। ਅਨਿਕ ਸੰਗਤਾਂ ਜਹਿੰ ਚਲਿ ਜਾਹੀਂ। ਮਨੋ ਕਾਮਨਾ ਪੂਰਨ ਹੋਇ। ਦਰਸ਼ਨ ਕਰਹਿ ਆਨਿ ਸਭਿ ਕੋਇ ॥੩੩॥ ਘਨੀ ਭੀਰ ਨਿਤਪ੍ਰਤਿ ਤਹਿੰ ਹੋਵੈ। ਆਇ ਜਾਇ ਗੁਰ ਦਰਸ਼ਨ ਜੋਵੈਂ। ਅਨਿਕ ਆਨਿ ਉਪਹਾਰ ਚੜ੍ਹਾਵੈਂ। ਦਰਬ ਜਵਾਹਰ ਜੋ ਵੁਤਿ ਪਾਵੈਂ ॥੩੪॥ ਸ਼ਸਤ੍ਰ ਬਸਤ੍ਰ ਬਹੁ ਮੋਲੇ ਆਨੈਂ। ਧਰਿ ਧਰਿ ਦਰਸੈਂ ਗੁਰ ਪਗ ਮਾਨੈਂ। ਦਾਰਸ਼ਕੋਹ ਪਹੁੰਚਨੋ ਆਇ। ਪਿਖਿ ਸੁੰਦਰ ਥਲ ਸਿਵਰ ਲਗਾਇ ॥੩੫॥ ਤੰਬੂ ਸ਼ਮਿਆਨੇ ਗਨ ਤਾਨੇ। ਝੰਡਾ ਗਾਡਨੋ ਊਚ ਮਹਾਨੇ। ਸਕਲ ਥਾਹਨੀ ਡੇਰਾ ਕੀਨਸਿ। ਛਾਯਾ ਜਲ ਕੋ ਸੁਖ ਜਹਿੰ ਚੀਨਸਿ ॥ ੩੬ ॥ ਸ਼ਾਹਿਜਹਾਂ ਸੁਤ ਬੈਠਨੋ ਤਬੈ। ਕੀਰਤਪੁਰਿ ਕੋ ਪਿਖਿ ਕੈ ਤਬੈ। ਬੂਝਨਿ ਲਗਨੋ ਨਿਕਟਿ ਉਮਰਾਵ। 'ਕੌਨ ਬਸੈ ? ਪਤਿ ਕੋ ਇਸ ਥਾਂਵ ?' ॥੩੭॥ ਵਲੀਅਹਿਦ ਤੇ[1] ਸੁਨਿ ਕਰਿ ਕਾਨ। ਹੁਤੋ ਸੰਗ ਕੋ ਸਿਖ ਤਿਸ ਥਾਨ। ਸਰਬ ਬਾਰਤਾ ਭਾਖਿ ਸੁਨਾਈ। 'ਪ੍ਰਥਮ ਭਏ ਗੁਰ ਨਾਨਕ ਰਾਈ ॥ ੩੮ ॥ ਪੀਰ ਮੀਰ ਸਿਧਿ ਸਾਧਿਕ ਜੇਤੇ। ਅਜ਼ਮਤ ਬਲ ਨੰਮ੍ਰੀ ਕਿਯ ਤੇਤੇ। ਐਸੋ ਭਯੋ ਨ ਜਗ ਮੈਂ ਕੋਈ। ਮਿਲਿ ਕਰਿ ਨੰਮ੍ਰਿ ਹੋਇ ਨਹਿੰ ਜੋਈ ॥ ੩੯ ॥ ਬਿਦਤਿ ਭਯੋ ਦਸ ਚਾਰ ਤਬਕ ਮਹਿੰ[2]। ਸੱਤਿਨਾਮ ਉਪਦੇਸ਼ ਸਬਕ ਮਹਿੰ[3]। ਮਿਲਿ ਮਿਲਿ ਕਰਾਮਾਤ ਜਿਨਿ ਪਾਈ। ਤੇ ਭੀ ਯਾ ਜ਼ਗ ਗਿਨੇ ਨ ਜਾਈਂ ॥੪੦॥ ਤਿਹ ਗਾਦੀ ਪਰ ਸਪਤਮ ਥਾਨ। ਸ਼੍ਰੀ ਹਰਿਰਾਇ ਬਿਰਾਜਤਿ ਜਾਨਿ। ਸ਼੍ਰੀ ਗੁਰ ਹਰਿਗੁਬਿੰਦ ਬਲ ਧਾਮਾ। ਮਹਾਂ ਸੁਭਟ ਇਨ ਕੇਰਿ ਪਿਤਾਮਾ।੪੧॥ ਤੋਹਿ ਪਦਰ ਸੋਂ[4] ਬਿਗਰਿ ਪਰੇ ਹੈਂ। ਚਾਰ ਬਾਰ ਕਰਿ ਓਜ

[1]ਭਾਵ ਦਾਰਾਸ਼ਕੋਹ ਤੋਂ। [2]ਦੇਂਦਾਂ ਤਬਕਾਂ ਵਿਚ। [3]ਜਿਨ੍ਹਾਂ ਦੀ ਮੰਥਿਆ ਸਤਿਨਾਮ ਦੇ ਉਪਦੇਸ਼ ਦੀ ਸੀ। [4]ਤੇਰੇ ਪਿਤਾ ਨਾਲ।

ਲਰੇ ਹੈਂ। ਲੱਲਾ,ਕੰਬਰ ਲਸ਼ਕਰ ਸਨੇ। ਜੰਗਲ ਬਿਖੈ ਜੰਗ ਕਰਿ ਹਨੇ ॥ ੪੨ ॥ ਅਬਹਿ ਬਿਰਾਜਤਿ ਤਿਨ ਕੋ ਪੋਤਾ। ਬ੍ਰਹਮਗ੍ਯਾਨ ਅਰੁ ਅਜ਼ਮਤ ਪੋਤਾ। ਜਿਨ ਮਿਲਿਨੇ ਕਹੁ ਫਲ ਹੁਇ ਭਾਰਾ। ਕ੍ਰਿਪਾ ਦ੍ਰਿਸ਼ਟਿ ਤੇ ਹੈ ਨ ਮੰਝਾਰਾ[1] ॥ ੪੩ ॥ ਤਿਨ ਕੇ ਦਰਸ਼ਨ ਕਉ ਬਡਭਾਗੇ[2]। ਪੂਰਹਿ ਕਾਮ, ਆਵਹਿੰ ਅਨੁਰਾਗੇ। ਦੇਸ਼ ਬਿਦੇਸ਼ਨਿ ਸਾਗਰ ਦੀਪ। ਆਇੰ ਸਮੀਪਹਿੰ ਰੰਕ ਮਹੀਪ ॥੪੪॥ ਅਨਿਕ ਉਪਾਇਨ ਕਹੁ ਅਰਪਾਵਹਿੰ। ਅਧਿ ਸਤਿਗੁਰ ਇਸ ਪੁਰਿ ਦਰਸਾਵਹਿੰ[3]। ਦਾਰਸ਼ਕੋਹ ਪ੍ਰਸ਼ੰਸਾ ਸੁਨ ਕੈ। ਹਰਖ ਭਰਯੋ ਉਰ, ਨਿਜ ਭਲ ਗੁਨਿ ਕੈ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤਰਸਮ ਰਾਸੇ 'ਦਾਰਾਸ਼ਕੋਹ, ਪ੍ਰਸੰਗ ਕਥਨੰ ਨਾਮ ਤ੍ਰਯੋਦਸਮੋ ਅੰਸੂ ॥ ੧੩ ॥

੧੪. [ਦਾਰੇ ਦਾ ਠੀਕ ਨਾਮਾ]।

ਦੋਹਰਾ ॥ ਪ੍ਰਥਮੈ ਦਾਰਸ਼ਕੋਹ ਕੋ ਦੈਹੌਂ ਪ੍ਰਸੰਗ ਸੁਨਾਇ। ਲਿਖਯੋ ਪਠਯੋ ਮਤ ਸੁਧ ਲਈ ਜਿਸ ਬਿਧਿ ਸ਼੍ਰੀ ਹਰਿ ਰਾਇ ॥ ੧ ॥ ਚੌਪਈ ॥ ਦਾਰਸ਼ਕੋਹ ਮਹਾਂ ਸਤਿਸੈਗੀ। ਪਰਮੇਸ਼ੁਰ ਪਦ ਪ੍ਰੀਤਿ ਉਮੈਗੀ। ਮੀਆਂ ਮੀਰ ਪੀਰ ਇਕ ਪੂਰੋ। ਆਤਮਗ੍ਯਾਨ ਲਹੋ ਮਨ ਰੂਰੋ ॥ ੨ ॥ ਤਿਸਕੋ ਖਾਦਮ[4] ਦਾਰਸ਼ਕੋਹ। ਬ੍ਰਹਮ ਗ੍ਯਾਨ ਅਭਿਲਾਖੀ ਹੋਹੁ। ਕਰੀ ਪੀਰ ਨੇ ਕ੍ਰਿਪਾ ਸੁਨਾਇਵ। ਰੂਪ ਆਤਮਾ ਕੇਰਿ ਜਨਾਇਵ ॥ ੩ ॥ ਪਤਿਸ਼ਾਹਿਤ ਮਹਿੰ ਰੀਤਿ ਫਕੀਰੀ। ਮਿਹਰ ਪੀਰ ਕੀ ਮੀਰੀ ਪੀਰੀ। ਕਰਹਿ ਬਿਚਾਰਨ ਨਿਸ ਦਿਨ ਆਤਮ। ਮਿਲਿ ਸੰਤਨਿ ਖੋਜਹਿ ਪਰਮਾਤਮ ॥ ੪ ॥ ਜਹਿੰ ਕਹਿੰ ਉੱਤਮ ਸੁਨਿ ਕੈ ਸੰਤ। ਕਰਹਿ ਮੇਲ,ਚਰਚਾ ਭਗਵੰਤ। ਪਿਤ ਨੇ ਕਹਿ ਬਹੁ ਬਾਰ ਸੁਨਾਵਾ। ਬਰਿਆਈ[5] ਕਰਿ ਤਖਤ ਬਿਠਾਵਾ ॥ ੫ ॥ ਤਉ ਮੇਲ ਸੰਤਨਿ ਸੋਂ ਰਾਖੈ। ਬ੍ਰਹਮਗ੍ਯਾਨ ਨਿਸ਼ਚੈ ਅਭਿਲਾਖੈ। ਮੀਆਂ ਮੀਰ ਨਿਕਟਿ ਇਕ ਦਿਨ ਮੈਂ। ਬੈਠਯੋ ਹੁਤੋ ਪ੍ਰੇਮ ਬਹੁ ਮਨ ਮੈਂ ॥੬॥ ਅਪਰ ਸੰਤ ਕੇਤਿਕ ਤਹਿੰ ਬੈਸੇ। ਚਰਚਾ ਕਰਹਿੰ ਗ੍ਯਾਨ ਲਹਿੰ ਜੈਸੇ। ਕਰੀ ਬਾਰਤਾ ਕਾਹੂੰ ਸੰਤ।[6]ਸ਼੍ਰੀ ਨਾਨਕ ਸਤਿਗੁਰ ਭਗਵੰਤ ॥੭॥ ਨਰਨਿ ਉਧਾਰਨਿ ਕਰੈ ਹਜ਼ਾਰੋਂ। ਗਿਨਤੀ ਕਰੈ ਨ ਆਇ ਸ਼ੁਮਾਰੋ। ਕ੍ਰਿਪਾ ਦ੍ਰਿਸ਼ਟਿ ਤ ਰੂਪ ਦਿਖਾਵੈਂ। ਜਨਮ ਮਰਨ ਕੋ ਕਸ਼ਟ ਮਿਟਾਵੈਂ ॥ ੮ ॥ ਪੁਨ ਤਿਨ ਤੇ ਗਾਦੀ ਪਰ ਪਾਛੇ। ਗਿਨਹਿ ਕੌਨ ਗੁਨ ਜੋਤਿਕ ਆਛੇ। ਅਧਿ ਸੋਹਤਿ ਸਤਿਗੁਰ ਹਰਿਰਾਇ।

---

[1] ਜਨਮ ਮਰਨ ਨਹੀਂ ਹੁੰਦਾ। [2] ਵਡੇ ਭਾਗਾਂ ਵਾਲੇ। [3] ਮੁਰੀਦ। [4] ਜੋੜੇ ਜੋੜੀ।

ਦੀਨ ਬੈਧੁ ਸਿਖ ਬੈਧ ਮਿਟਾਇ[1] ॥੯॥ ਬ੍ਰਹਮ ਗਯਾਨ ਕੇ ਹੈਂ ਬਡ ਦਾਨੀ। ਬ੍ਰਿਤੀ ਸਮਾਨ ਲਾਭ ਅਰੁ ਹਾਨੀ[2]।ਮੀਆਂਮੀਰ ਤਥਹਿ ਸੁਨਿ ਕਹਜੈ। 'ਸੋ ਤੋ ਤਨ ਖੁਦਾਇ ਕੋ ਅਹਜੈ ॥ ੧੦ ॥ ਕਰਿਬੇ ਲੈਕਨਿ ਕੀ ਕੱਲਜਾਨ। ਧਰਿ ਸਰੂਪ ਭੂ ਬਿਦਤਿ ਜਹਾਨ। ਸ਼੍ਰੀ ਹਰਿਗੋਬਿੰਦ ਤਿਨਹੁੰ ਪਿਤਾਮਾ। ਆਯੁਧ ਧਰਿ ਕੀਨ ਸੰਗ੍ਰਾਮਾ॥੧੧॥ਮੁਲਾਕਾਤ ਤਿਨ ਸਾਥ ਹਮਾਰੀ। ਭਈ ਹੁਤੀ ਸੁਖ ਕਰਨੇ ਹਾਰੀ। ਬੈਧੇ ਸ਼ਰ੍ਹਾ ਤੁਰਕ ਮਤਿਮੰਦ। ਤਰਕਤਿ ਕੀਨੋ ਸ਼ੋਰ ਬਿਲੰਦ॥੧੨॥ਪਾਕ ਅਲਹਿ ਕੀ ਮੂਰਤਿ ਅਹੈਂ। ਜਿਨਕੇ ਗੁਨ ਕੋ ਪਾਰ ਨ ਲਹੈਂ।ਦਰਸ਼ਨ ਉਚਿਤ ਸਦਾ ਤਿਨ ਕੇਰਾ।ਸਿਮਰੇ ਨਾਮ ਅਨੰਦਬਛੇਰਾ[3] ॥੧੩॥ਸੁਨਜੈ ਸੁਜਸੁ ਅਸ ਦਾਰਸ਼ਕੋਹੁ। ਚਿਤਵਤਿ–ਕਿਮ ਦਰਸ਼ਨ ਤਿਨ ਹੋਹੁ। ਪਾਤਿਸ਼ਾਹਿਕ ਕਾਜ ਬਛੇਰੇ। ਪੁਨ ਦੁਸ਼ਮਨ ਹੁਇ ਰਹੈ ਘਨੇਰੇ ॥ ੧੪॥ਯਾਂਤੇ ਅਵਸਰ ਮਿਲਨਿ ਨ ਭਯੋ–ਹਿਰਦੇ ਪ੍ਰੇਮ ਦਿਨ ਪ੍ਰਤਿ ਬਿਰਧਯੋ। ਖਤਮਹਿੰ ਲਿਖਿ ਕਰਿ ਪ੍ਰੇਮ ਪਠਾਇਵ।[4]ਮਿਲਿਨਿ ਸ਼ੌਕ ਨਾਮਾ ਉਪਜਾਇਵ ॥ ੧੫ ॥ ਸ਼੍ਰੀ ਹਰਿਰਾਇ ਨਿਕਟਿ ਪਹੁੰਚਾਯਹੁ[5]। ਕਾਸਦ[6] ਗਯੋ ਬੰਦਗੀ ਗਾਯਹੁ। ਸ਼੍ਰੀ ਗੁਰ ਸੁਨਤਿ ਭਏ ਖੁਲਵਾਇਪ੍ਰੇਮ ਸ਼ੌਕਨਾਮਾ*ਜੁ ਪਢਾਇ[7] ॥੧੬॥ਬੈਂਤ॥ 'ਵਲਾਇਤ ਵਲੀ[8] ਅਹਿਲ ਆਰਫ ਕਮਾਲ[9]।ਜਿਨੋਂ ਕੇ ਮਿਲੇ ਰੱਬ ਪਾਈਅਹਿ ਜਮਾਲ[10]। ਆਰਫ ਫਕਰ ਰੱਬ ਕੀ ਪਾਕ ਜ਼ਾਤ[11]। ਜਿਨੋਂ ਕੀ ਮਿਹਰ ਸੇਗ ਹੋਯਹਿ ਨਿਜਾਤ[12]॥੧੭॥ਕਾਦਰ ਪਿਖਿਨਿ ਇਕ ਸ਼ਕਲ ਦੁਰਮਿਯਾਂ[13]। ਜਿਨੋਂ ਪੈ ਮਿਹਰ ਭੁਮ ਤਿਨੋਂ ਇਹੁ ਲਿਯਾਂ[14]। ਮਿਲੋਂ ਆਪ ਕੇ ਸੰਗ ਅੱਲਹੁ ਕਰਮ[15] । ਹਾਸਲ ਮੁਰਾਦੈਂ,ਮਿਟਾਵੈ ਭਰਮ ॥੧੮॥ ਮਿਲਿਨ ਸ਼ੌਕ ਮੋਕੋ ਬਿਲੋਕੈਂ ਦਰਸ। ਲਗੈਂ ਆਨ ਕਦਮਨਿ ਹੁਵੈ ਦਿਲ ਹਰਸ਼[16]। ਨ ਔਸਰ ਮਿਲੈ ਪਾਤਸ਼ਾਹਤਿ ਜੈਜਾਲ[17]। ਸੁ ਮਾਹੀ ਮਾਨੰਦੇ ਫਸੇ ਮਜਾਲ

---

[1]ਸਿਖਾਂ ਦੇ ਬੰਧਨ ਮਿਟਾਉਣ ਵਾਲੇ। [2]ਹਾਨ ਲਾਭ ਵਿਚ ਬੁਤੀ ਸਮਾਨ ਹੈ। [3]ਮਿਲਾਪ (ਦੀ ਤ੍ਰੀਵੀ) ਉਪਜਾਉਣ ਵਾਲੀ ਪ੍ਰੇਮ ਪੱਤ੍ਰਿਕਾ ਸ੍ਰੀ ਹਰਿਰਾਇ ਜੀ ਦੇ ਪਾਸ ਪਹੁੰਚਾਈ। [ਨੋਟ: ਸ਼ੌਕ ਨਾਮਾ=ਪ੍ਰੇਮ ਪੱਤ੍ਰਿਕਾ]। [4]ਹਲਕਾਰਾ। [5]ਪਿਆਰ ਭਰੀ ਪ੍ਰੇਮ ਪੱਤ੍ਰਿਕਾ ਪੜ੍ਹਾਈ। [6]ਮੁਲਕਾਂ ਦੇ ਮਾਲਕ। [7]ਪੂਰਨ ਗਿਆਨਵਾਨ। [8]ਰਬ ਦਾ ਦੀਦਾਰ। [9]ਤਤਵੇਤਾ ਮੈਂ ਰਬ ਦਾ ਪਵਿੱਤ੍ਰ ਸਰੂਪ। [10]ਮੁਕਤਿ [11](ਸਾਰਿਆਂ) ਵਿਚ ਇਕ ਕਾਦਰ ਦੀ ਮੂਰਤ ਦਾ ਦੇਖਣਾ। [12]ਇਹ ਪਦਵੀ ਲਈ ਹੈ। [13]ਪਰਮਾਤਮਾ ਦੀ ਕ੍ਰਿਪਾ ਨਾਲ। [14]ਦਿਲ ਪ੍ਰਸੰਨ ਹੋਵੇ। [15]ਪਾਤਸ਼ਾਹੀ ਦੇ ਜੰਜਾਲਾਂ ਤੇ ਵਿਹਲ ਨਹੀਂ ਮਿਲਦੀ। *ਇਹ ਸ਼ੌਕ ਨਾਮਾ ਵੱਡੇ ਫਰਕ ਨਾਲ ਮਹਿੰਮਾ ਪ੍ਰਕਾਸ਼ ਵਿਚ ਥੀ ਆਇਆ ਹੈ

ਜਾਲ[1] ॥੧੬॥ ਮੁਰਸ਼ਦ ਮੀਆਂਮੀਰ ਸੋਹੁ ਕਹਾ। ਸੁਨੀਦਮ ਸਿਫਤ ਬਛ ਸੁ ਦੀਦਨ ਚਹਾ[2]। ਸ਼ਬੋ ਰੋਜ਼[3] ਦੀਦਾਰ ਕੋ ਸ਼ੌਕ ਹੈ। ਜੋ ਤਾਲਬ ਫਕਰ ਕਾ ਤਿਸ਼ੇ ਜ਼ੌਕ ਹੈ[4] ॥ ੨੦॥ ਮਿਹਰ ਕੀ ਨਜ਼ਰ ਆਪ ਰਾਖੋ ਕਮਾਲ। ਕਿ ਖਾਹਸ਼ ਭਈ ਮੋਹਿ ਦਰਸ਼ਨ ਜਮਾਲ[5]। ਪਦਰ[6] ਬਾਦਸ਼ਾਹੀ ਦਈ ਬਹੁ ਕਹੀ। ਦਿਲੇ ਮੈ ਫਜ਼ੀਹਤ ਕੀ ਖਾਹਿਸ਼ ਨਹੀਂ[7] ॥੨੧॥ ਕਿ ਲਾਚਾਰ ਹੋਕਰਿ ਸੁ ਕੀਨੀ ਕਬੂਲ। ਪਦਰ ਕੋ ਹੁਕਮ ਮੈਂ ਨ ਕਰਿ ਸਕ ਅਦੂਲ[8]। ਕਰੋ ਮਿਹਰ ਸਾਹਿਬ ਮਦਦ ਆਪ ਏਹੁ[9]। ਕਿ ਦੋਜ਼ਖ ਅਗਨਿ ਸੋ ਮੁਝ ਰਾਖਿ ਲੇਹੁ[10]॥੨੨॥ ਦੋਹਰਾ॥ ਸ਼੍ਰੀ ਸਤਿਗੁਰ ਹਰਿਰਾਇ ਜੀ ਸੁਨਿ ਕਰਿ ਭਏ ਕ੍ਰਿਪਾਲ। ਤਿਸ ਆਸ਼ੈ ਕੋ ਜਾਨਿ ਕਰਿ: ਸੰਤਨਿ ਪ੍ਰੇਮ ਬਿਸਾਲ ॥ ੨੩॥ ਪਰਮੇਸ਼ੁਰ ਪ੍ਰਾਪਤਿ ਬਿਖੈ ਦਿਲ ਮੈਂ ਸ਼ੌਕ ਬਿਲੰਦ। ਤਬਿ ਲਿਖਵਾਇ ਜਬਾਬ ਇਦ ਕਹਿ ਕਰਿ ਬਾਕ ਮਨਿੰਦ[11]॥੨੪॥ਬੈਂਤ॥[6] ਹੁਮ ਪਰ ਫਜ਼ਲ[12] ਰੱਬ ਕਾਦਰ ਭਯਾ। ਕਿ ਮੁਰਸ਼ਿਦ ਜੁ ਆਰਫ਼ ਕਰੀ ਹੈ ਦਯਾ। ਬਡੀ ਬਾਦਸ਼ਾਹੀ ਲਈ ਕੀ ਨ ਸ਼ੌਕ[13]। ਲਖਜੋ ਆਪ ਮੈਂ ਅਪਨ ਆਪਾ ਸੁ ਜ਼ੌਕ[14]॥੨੫॥ਤੁਮੈ ਖੈਫ਼ ਦੋਜ਼ਕ ਨਹੀਂ,ਜਾਨਿ ਲੇਹੁ। ਕਿ ਪੀਰਾਂ ਫਕੀਰਾਂ ਸੈਂ ਲਾਗਜ ਸਨਹੁ।ਜੁ ਗ਼ਾਫਲ ਬਡੇ ਬਾਦਸ਼ਾਹੀ ਸੁ ਪਾਇ। ਪਰੈਂ ਬੀਚ ਦੋਜ਼ਕ ਨ ਲਾਗੈ ਹਵਾਇ[15] ॥ ੨੬ ॥ ਖ਼ਤਰਾ ਨ ਕੀਜੈ ਪਤੀਜੈ ਸਦੀਵ[16]। ਨ ਦੋਜ਼ਖ ਬਹਿਸ਼ਤੈ,ਭਯੋ ਏਕ ਸੀਵ[17]।ਕਰੋ ਦੀਨਕੀ[18] ਬਾਦਸ਼ਾਹੀ ਅਟੱਲ। ਹਜ਼ਾਰੋਂ ਜੁਗੋ ਮੈਂ ਰਹੈਗੋ ਅਚੱਲ ॥ ੨੭ ॥ ਬਡੇ ਭਾਗ ਜਾਗੇ ਪਗਨੈ ਪ੍ਰੇਮ ਰੰਗ। ਜੁ ਮੇਲਾ ਮਿਲਨੈ ਬੇ ਨਮੁਨਾ ਬਿਰੰਗ[19]।ਸਦਾ ਆਫਰੀਂ[20]ਜੋ ਕਮਾਈ ਤੈਂ ਕੀਨ। ਮੁਰਸ਼ਦਾਂ ਮਿਲ ਕੈ ਲੀਯੋ ਰੂਪ ਚੀਨ ॥ ੨੮॥ ਰਹੋ ਅਨੰਦ

---

[1]ਮੱਛੀ ਢਾਂਗ ਜਾਲ ਵਿਚ ਫਸਿਆਂ ਰੋਇਆ। [2]ਮੈਂ ਬੜੀ ਸਿਫਤ ਤੁਹੀ (ਆਪ ਦੀ) ਤੇ ਦਰਸ਼ਨ ਕਰਨਾ ਚਾਹਿਆ। [3]ਰਾਤ ਦਿਨ। [4]ਜੇ ਫਕੀਰੀ ਦਾ ਚਾਹਵਾਨ ਹੈ ਤਿਸ ਨੂੰ (ਦੀਦਾਰ ਦੇ) ਸੁਆਦ ਦਾ ਪਤਾ ਹੈ। [5]ਜਮਾਲ ਵਾਲੇ ਦਰਸ਼ਨ ਦੀ ਇਛਾ ਹੋਈ ਹੈ। [6]ਪਿਤਾ ਨੇ। [7]ਮੇਰੇ ਦਿਲ ਵਿਚ (ਇਸ) ਖੁਆਰੀ ਦੀ ਚਾਹ ਨਹੀਂ। [8]ਮੋੜ ਨਹੀਂ ਸੱਕਿਆ। [9]ਇਹ ਸਹਾਇਤਾ (ਬਖਸ਼ੋ)। [10]ਉਮ ਵਰਗੇ। [11]ਮਿਹਰ। [12]ਲੈਣ ਦਾ ਪ੍ਰੇਮ ਨਾ ਕੀਤਾ। [13]ਆਪਣੇ ਵਿਚ ਆਪਣੇ ਆਪ (ਨਿਜ ਸਰੂਪ) ਦਾ ਸੁਆਦ ਲਖ ਲਿਆ ਹੈ। [14](ਜਿਥੇ) ਹਵਾ (ਤਕ) ਨਹੀਂ ਲਗਣੀ। (ਅ) (ਪਾਤਸ਼ਾਹੀ ਵਾਲੇ ਮਾਨੋਂ) ਦੋਜ਼ਖ ਵਿਚ ਪਏ ਹਨ, (ਉਨ੍ਹਾਂ ਨੂੰ ਫਕੀਰੀ ਦੀ) ਹਵਾ ਨਹੀਂ ਲਗਦੀ। [15]ਸਿਦਕ ਚ ਥੇ ਸਦਾ। [16](ਤੂੰ) ਇਕ ਕਲਿਆਣ ਰੂਪ ਦੇ ਗਿਆ ਹੈਂ [ਸ਼ਿਵ]। [17]ਧਰਮ ਦੀ। [18]ਅਦੁਤੀ ਤੇ ਅਨੂਪ। [19]ਸ਼ਾਬਾਸ਼।

ਮਾਤੇ ਨਹੀਂ ਖੋਫ ਕੋਇਭਈ ਖੇਰ ਤੁਮਰੀ ਜਿਤਾ[1] ਜਨਮ ਜੋਇ। ਖਲਕ ਚਿਹਲਬਾਜ਼ੀ[2] ਨ ਕੀਨਾ ਸਨੇਹੁਵਫਨਾਹ, ਚੈਦਰੋਜ਼ਾ[3],ਨ ਕਾਇਮ ਰਹੈਹੁ' ॥੨੯॥ ਚੌਪਈ ॥ ਸ਼੍ਰੀ ਸਤਿਗੁਰ ਲਿਖਿ ਪਠਨੋ ਜਬਾਬ। ਦਾਰਸ਼ਕੋਹੁ ਸੁ ਗਯੋ ਸ਼ਿਤਾਬ।ਪਢਿ ਕਰਿ ਮਹਾਂ ਅਨੰਦ ਕੋ ਪਾਯਹੁ। ਮਨਹੁੰ ਰੰਕ ਸੁਰਤਰੁ ਕਰ ਆਯਹੁ ॥੩੦॥–ਜਿਨ ਕੇ ਬਚਨ ਸਦਾ ਹੈਂ ਸਾਚੇਹਮਰੇ ਬਛਿਅਨਿ ਸੰਗ ਉਬਾਚੇ। ਭਏ ਤਬਾ ਨਹਿੰ ਮਿਟਹਿੰ ਕਦਾਈ। ਜਗ ਮਹਿੰ ਨਰ ਲਾਖਹੁੰ ਪਤਿਆਈ ॥ ੩੧ ॥ ਦੀਨਸਿ ਦੀਨ ਸਲਤਨਤ ਮੋਹੁ[4]। ਅਵਚਲ ਪਦ ਮਹਿੰ ਪ੍ਰਾਪਤਿ ਹੋਹੁ। ਅਬ ਨਿਸ਼ਚਾ ਪ੍ਰਾਪਤਿ ਮਨ ਮੇਰੇ। ਸਤਿਗੁਰ ਬਾਕ ਭਨੇ ਜਿਸ ਬੇਰੇ ॥ ੩੨ ॥ ਭਯੋ ਰੋਗ ਜਬਿ ਮਮ ਤਨ ਮਾਂਹੀ। ਪਠੀ ਹਰਜ਼ ਚੌਦਹਿ ਸਿਰਸਾਹੀ। ਲੌਂਗੁ ਰੁ ਮੁਕਤਾ ਦੀਨਸਿ ਐਸੇ। ਖੋਜਿਯ ਜਗ ਪਈਅਹਿ ਨਹਿੰ ਤੈਸੇ ॥ ੩੩ ॥ ਜਿਨ ਕੀ ਸਤਿ ਕੀਰਤਿ ਦਿਸ਼ਿ ਚਾਰੀ। ਸੰਤ ਮਹੰਤਨਿ ਮਹਿੰ ਬਿਸਤਾਰੀ। ਜਹਿੰ ਕਹਿੰ ਸੁਨੀ ਨ ਛਾਨੀ[5] ਅਹੈ। ਬ੍ਰਹਮ ਗਯਾਨੀ ਜਿਨ ਕੋ ਜਸੁ ਕਹੈਂ॥੩੪॥ਮੈਲਾ ਪਾਕ ਮਿਹਰ ਜਬਿ ਧਰੈ। ਤਬਿ ਸਤਿਗੁਰ ਕੋ ਦਰਸ਼ਨ ਕਰੈਂ–। ਇਮ ਚਿਤਵਤਿ ਬੀਤਯੋ ਚਿਰਕਾਲ। ਬਹੁਰ ਜੰਗ ਭਾ ਨੌਰੰਗ ਨਾਲ ॥੩੫॥ ਸਿਰੀ ਨਗਰ ਤੇ ਚਲਿ ਕਰਿ ਆਯਹੁ। ਕੀਰਤਿ ਪੁਰਿ ਮੈਂ ਡੇਰਾ ਛਾਯਹੁ। ਪੁਰਥਲੇ ਪ੍ਰਸੰਗ ਚਿਤਆਏ।–ਮਿਲੌਂ ਅਬਹਿ ਸਤਿਗੁਰ ਜਿਸ ਥਾਏਂ–॥ ੩੬ ॥ ਸ਼੍ਰੀ ਹਰਿਰਾਇ ਸਿੱਖ ਜੇ ਤਹਾਂ। ਤਿਨਹਿ ਬੁਲਾਇ ਬੂਝਿਬੋ ਚਹਾ[6]ਕੌਨ ਦੇਸ਼ ਅਬਿ ਗੁਰੂ ਬਿਰਾਜੈਂ?।ਕਬਿਕੋ ਗਏ ਸਮੇਤ ਸਮਾਜੈ ?॥੩੭॥ਹਮਰੋ ਮੇਲ ਹੋਹਿ ਕੈ ਨਾਂਹੀ ? ਕਹਹੁ ਸਕਲ, ਸੁਧਿ ਹੁਇ ਤੁਮ ਪਾਹੀਂ'। ਤਬਿ ਸਿੱਖਨਿ ਸਭਿ ਕਹਜੋ ਸੁਝਾਈ। 'ਬਿਤੇ ਦਿਵਸ ਕੁਛ, ਗੁਰੂ ਚਢਾਈ ॥ ੩੮ ॥ ਤੀਰ ਬਿਪਾਸਾ ਗੋਇੰਦਵਾਲ। ਮਾਝੇ ਦੇਸ਼ ਗਏ ਗੁਰ ਦਯਾਲੁ। ਆਪ ਮਿਲਿਨਿ ਕੀ ਲਾਲਸ ਧਰੈ। ਨਰ ਪਰਧਾਨ ਪਠਾਵਨਿ ਕਰੈ ॥ ੩੯ ॥ ਅਭਿਲਾਖਾ ਸੋ ਕਹੈ ਤੁਮਾਰੀ। ਸੁਧ ਪਾਵਹਿੰ ਜਬਿ ਗੁਰੂ ਅਗਾਰੀ।ਰਹੈਂ ਟਿਕੈ,ਨਹਿੰ ਇਤ ਉਤ ਹੋਇ।ਖੇਮ ਆਪ ਕੋ ਪਰਖਹਿੰ ਸੋਇ' ॥ ੪੦ ॥ ਦਾਰਸ਼ਕੋਹ ਸੁਨੀ ਸਿਖ ਬਾਨੀ। ਕੀਨਿ

[1]ਜਿੱਤ ਲਿਆ। [2]ਤਿਲਕਣਬਾਜ਼ੀ [ਫਾ:, ਚਿਹਲ=ਚਿੱਕੜ। ਚਿੱਕੜ ਵਿਚ ਤਿਲਕਣ ਦਾ ਡਰ ਹੁੰਦਾ ਹੈ ਤਾਂਤੇ ਤਿਲਕਣ ਬਾਜ਼ੀ। ਪੰਜਾ, ਚਲ=ਦਲਦਲ। ਪਤਲੇ ਚਿਕੜ ਦਾ ਥਾਂ]। [3]ਨਾਸ਼ ਹੋਣ ਵਾਲਾ ਹੈ ਕੇਵਲ ਦਿਨ ਦਾ ਹੈ। [4]ਧਰਮ ਦੀ ਪਾਤਸ਼ਾਹੀ। [5]ਛਿਪੀ।

ਸਰਾਹਨਿ, ਨੀਕੇ ਮਾਨੀ। ਮੁੱਖਤ ਪਾਸ ਕੋ ਮਨੁਖ ਪਠਾਵਾ[1]। ਸਕਲ ਹਕੀਕਤ ਕੋ ਸਮੁਝਾਵਾ ॥ ੪੧ ॥ 'ਕ੍ਰਿਪਾ ਠਾਨਿ ਦਰਸ਼ਨ ਇਕ ਬਾਰੀ। ਮੋਕਹੁ ਦੇਹੁ, ਲਾਲਸਾ ਧਾਰੀ'। ਤੁਰਨ ਗਮਨਜੋ ਗੁਰ ਢਿਗ ਗਯੋ। ਸਕਲ ਪ੍ਰਸੰਗ ਸੁਨਾਵਤਿ ਭਯੋ ॥ ੪੨ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਕ੍ਰਮੇ 'ਦਾਰਾ ਸ਼ਕੋਹ' ਪ੍ਰਸੰਗ ਵਰਣਨੰ ਨਾਮ ਚੋਦਸ਼ਮੋ ਅੰਸੂ ॥ ੧੪ ॥

੧੫. [ਗੁਰੂ ਜੀ ਗੋਂਦਵਾਲ ਤੇ ਖਡੂਰ ਆਏ]।

ਦੋਹਰਾ ॥ ਸ਼੍ਰੀ ਸਤਿਗੁਰ ਹਰਿਰਾਇ ਜੀ ਕੀਰਤਿਪੁਰਿ ਕੋ ਛੋਰਿ। ਨਿਜ ਬਡਿਅਨਿ ਗੁਰ ਥਾਨ ਕੋ[2] ਦੇਖਨਿ ਮਾਝੇ ਓਰ॥੧॥ ਚੌਪਈ॥ ਪਤਿਸ਼ਾਹਿਤ ਮੈਂ ਰੌਰਾ ਪਰੈ। ਸ਼ਾਹਿਜਹਾਂ ਕੇ ਸੁਤ ਜਬਿ ਲਰੈ।ਸ਼੍ਰੀ ਸਤਿਗੁਰ ਸਤੁੱਦ੍ਰਵ ਕੋ ਤਰਿ ਕੈ। ਸੈਨਾ ਸੰਗ ਸਕੇਲਨਿ ਕਰਿ ਕੈ ॥ ੨ ॥ ਦੇਸ਼ ਦੁਆਬਾ ਉਲੰਘੇ ਸਾਰੇ। ਬਾਜਤਿ ਦੁੰਦਭਿ ਜਾਤਿ ਅਗਾਰੇ। ਜ਼ਰੀ ਬਾਦਲੇ ਚਾਰੁ ਨਿਸ਼ਾਨ। ਫਹਿਰਤਿ ਆਗੈ, ਚਲਹਿੰ ਕਿਕਾਨ ॥ ੩ ॥ ਕਬਿ ਸਤਿਗੁਰ ਸਿਵਕਾ ਚਢਿ ਚਾਲੇਂ। ਕਬਹੁੰ ਤੁਰੰਗ ਅਰੂਢਿ ਬਿਸਾਲੈਂ। ਕਬਿ ਮਤੰਗ ਪਰ ਹੁਇ ਅਸਵਾਰ। ਸੰਗ ਵਾਹਿਨੀ ਕਿਤਿਕ ਹਜ਼ਾਰ ॥ ੪ ॥ ਸੁਭਟ ਕੁਦਾਵਤਿ ਚਲਹਿੰ ਤੁਰੰਗ। ਗੁਰੂ ਦਿਖਾਵਹਿੰ ਮਨਹੁੰ ਕੁਰੰਗ। ਇਮ ਗਮਨਤਿ ਗੋ ਪਾਸ ਬਿਪਾਸਾ। ਸਿੰਧੁ ਗਾਮਨੀ ਸੁਜਲ ਬਿਲਾਸਾ[3] ॥ ੫॥ ਨੌਕਾ ਕਰੀ ਸਕੇਲਨਿ ਸਾਰੀ। ਚਢਿ ਸੈਨਾ ਗਨ ਉਤਰੀ ਪਾਰੀ। ਅਹੈ ਤੀਰ ਪਰ ਗੋਇੰਦਵਾਲ। ਜਾਇ ਪਹੁੰਚੇ ਗੁਰੂ ਕ੍ਰਿਪਾਲ ॥ ੬ ॥ ਨਮੋ ਕਰੀ ਦੂਰਹਿ ਤੇ ਹੇਰਿ। ਗਏ ਬਾਪਕਾ ਪਰ ਗੁਰ ਫੇਰ। ਕਰਿ ਪੂਜਾ ਕੋ ਨੀਰ ਸ਼ਨਾਨੋ।ਅੰਮ੍ਰਿਤ ਜਲ ਪੁਨ ਕੀਨਸਿ ਪਾਨੋ ॥ ੭ ॥ ਸ਼੍ਰੀ ਮੁਖ ਸਾਥ ਮਹਾਤਮ ਕਹਾ। 'ਮੁਕਤਿ ਸਥਾਨ ਕਹਨੋ ਗੁਰ ਮਹਾਂ'। ਸ਼੍ਰੀ ਗੁਰ ਅਮਰ ਜੁ ਸੈਭਤਿ ਸਾਰੀ। ਜਹਿੰ ਕਹਿੰ ਤੇ ਨਿਜ ਨਿਕਟਿ ਹਕਾਰੀ ॥੮॥ ਸਿੱਖ ਆਇ ਕਰਿ ਬੰਦਨ ਭਲੇ। ਸ਼੍ਰੀ ਹਰਿਰਾਇ ਸੰਗ ਸਭਿ ਮਿਲੇ। ਕਿਰਤਨ ਕੋ ਕਰਿਵਾਇ ਅਗਾਰੇ। ਸਨੈ ਸਨੈ ਗੁਰ ਪੁਰੋ ਪਧਾਰੇ ॥੯॥ ਪ੍ਰੇਮ ਕਰੇ ਸੁਨਿ ਗੁਰਬਾਨੀ। ਭੱਲਨਿ ਕੋ ਕੁਲ ਬਸੈ ਮਹਾਨੀ। ਸ਼੍ਰੀ ਗੁਰੂ ਅਮਰਦਾਸ ਚੌਬਾਰੇ। ਜਹਾਂ ਬਸੇ ਬਹੁ ਬਰਖ ਗੁਜ਼ਾਰੇ ॥੧੦ ॥ ਤਹਾਂ ਗਏ ਸਤਿਗੁਰ ਹਰਿਰਾਇ। ਪ੍ਰਥਮ ਸੁਪਾਨ ਥਾਨ•

---

[1]ਪਾਠ ਰਹਿਣ ਵਾਲਾ ਮੁਖੀ ਪੁਰਖ ਭੇਜਿਆ।[2]ਆਪਣੇ ਵਡ ਸਤਿਗੁਰਾਂ ਜੀ ਦੇ ਥਾਂ।[3]ਸਮੁੰਦਰ ਵਿਚ ਜਾਣ ਵਾਲੀ ਅਨੰਦ ਦਾਇਕ ਮਿੱਠੜ ਜਲ ਵਾਲੀ। •ਪਹਿਲੇਂ ਪਉੜੀਆਂ ਵਾਲੀ ਬਾਵੇਂ।

ਸਿਰ ਨਯਾਇ। ਚਰਨ ਧੂਰਿ ਮਸਤਕ ਪਰ ਲਾਈ। ਮਹਿਮਾ ਮਹਾਂ ਬਖਾਨਿ ਸੁਨਾਈ ॥ ੧੧ ॥ 'ਸ੍ਰੀ ਸਤਿਗੁਰੂ ਅਮਰ ਇਸ ਥਾਨ। ਇਹ ਰਜ ਕਰਤਿ ਪੁਨੀਤ ਮਹਾਨ'। ਭਏ ਸਥਿਤ ਆਗੈ ਚੌਬਾਰੇ। ਦੀਪ ਸੁ ਧੂਪ ਕੁਸਮ ਬਿਸਤਾਰੇ ॥ ੧੨ ॥ ਸੰਗਤਿ ਮੇਲ ਭਯੋ ਬਹਿ ਆਇ। ਭਈ ਭੀਰ ਬਹੁ, ਥਾਇੰ ਨ ਪਾਇ। ਬੈਠਿ ਗਏ ਸਤਿਗੁਰ ਦ੍ਰਿਢ ਆਸਨ।ਹੋਤਿ ਅਖੰਡ ਕੀਰ-ਤਨ ਭਾਸ਼ਨ[1] ॥ ੧੩ ॥ ਭਾਂਤਿ ਭਾਂਤਿ ਕੀ ਬਹੁ ਮਠਿਆਈ। ਕਰਨੋ ਤਿਹਾਵਲ ਨਰ ਸਮੁਦਾਈ।ਨੀਕੀ ਰੀਤਿ ਸਭਿਨਿ ਬਰਤਾਯੋ। ਭੂਸ਼ਨਿ ਧਰੇ ਸ਼ਬਦ ਮਨ ਲਾਯੋ ॥ ੧੪ ॥ ਸ੍ਰੀ ਗੁਰ ਅਮਰ ਜੁ ਸੰਤਤਿ ਆਈ। ਇਕਠੀ ਹੁਇ ਸਭਿ ਮਿਲਿ ਸਮੁਦਾਈ। ਗੁਰ ਨੈ ਨਿਜ ਗਰ ਸੰਗ ਲਗਾਈ। ਕਰਿ ਆਦਰ ਨਿਜਨਿਕਟਿ ਬਿਠਾਈ॥੧੫॥ਕੁਸ਼ਲਪ੍ਰਸ਼ਨਸਭਿਹਿਨਿ ਸੰਗ ਕੀਨੇ। ਸੁਖਮ ਬਸਤ੍ਰ ਪਹਿਰਿਬੇ ਦੀਨੇ। ਸਭਿਹਿਨਿ ਕੋ ਪੋਸ਼ਿਸ਼ ਪਹਿਰਾਈ। ਦਰਬ ਮੰਗਾਇ ਦਿਯੋ ਸਮੁਦਾਈ ॥ ੧੬ ॥ ਕਰਿ ਸੰਤੁਸ਼ਟ ਅਧਿਕ ਸਨਮਾਨੇ। ਨਮੋ ਠਾਨਿ ਕਰਿ ਪੁਨਿ ਤਿਸ ਥਾਨੇ। ਵਹਿਰ ਆਇ ਡੇਰੇ ਮਹਿੰ ਗਏ। ਖਾਨ ਪਾਨ ਕਰਿ ਪੁਨ ਸੁਪਤਏ ॥ ੧੭ ॥ ਜਾਮ ਜਾਮਨੀ ਤੇ ਪੁਨ ਜਾਗੇ। ਸਗਰੀ ਸੌਚ ਕਰਿਨਿ ਗੁਰ ਲਾਗੇ। ਨੀਰ ਬਾਵਲੀ ਕੋ ਮੰਗਵਾਏ। ਇਕ ਸੌ ਇਕ ਗਾਗਰ ਭਰਿ ਲਯਾਏ ॥੧੮॥ ਤਿਨ ਸਭਿ ਸੋਂ ਗੁਰ ਕੀਨਿ ਸ਼ਨਾਨ। ਹੁਇ ਏਕਾਕੀ ਠਾਨਯੋ ਧਯਾਨ। ਨਿਜ ਸਰੂਪ ਮਹਿੰ ਬ੍ਰਿਤੀ ਟਿਕਾਈ। ਆਨੰਦ ਮਗਨ ਭਏ ਗੋਸਾਈਂ ॥ ੧੯॥ ਪ੍ਰਾਤਿ ਹੋਤਿ ਬਿਕਸੇ ਦ੍ਰਿਗ ਕੰਜ। ਨਮੋ ਕਰੀ ਮਿਲਿ ਸੇਵਕ ਪੁੰਜ। ਇਕ ਸੌ ਏਕ ਪਾਟ ਕੋ[2] ਜਾਮਾ। ਸੁਖਮ ਬਹੁਤ ਸੋਭ ਅਭਿਰਾਮਾ ॥ ੨੦ ॥ ਪਹਿਰਨਿ ਭਨ ਮਹਿੰ ਭਬਿਹੂੰ ਕਰਨੋ। ਸਿਪਰ ਖੜਗ ਕੋ ਆਗੈ ਧਰਨੋ। ਤਰਕਸ਼ ਧਨੁ ਜੁਤਿ ਸ਼ਸਤ੍ਰ ਬਿਸਾਲਾ। ਧਾਰਨ ਕਰੇ ਚਾਰੁ ਸਭਿ ਦਯਾਲਾ ॥ ੨੧ ॥ ਤਹਿੰ ਤੇ ਪੁਰਿ ਦਿਸ਼ਿ ਸੀਸ ਨਿਵਾਯਹੁ। ਸ੍ਰੀ ਗੁਰ ਅਮਰ ਨਾਮ ਸਿਮਰਾਯਹੁ। ਅਸੁ ਅਰੂਢਿ ਹੁਇ ਚਲੋ ਅਗਾਰੀ। ਦੁੰਦਭਿ ਬਜਨੋ ਭਈ ਧੁਨਿ ਭਾਰੀ ॥ ੨੨ ॥ ਕਛੁ ਤੋਪਨਿ ਕੀ ਸ਼ਲਖ ਚਲਾਈ। ਚਲਨੋ ਨਕੀਬ ਬੁਲਤਿ ਅਗਵਾਈ।ਚਲੇ ਤੁਰੰਗਮ ਭਟ ਗਮਨੰਤੋ। ਖੁਰ ਮੁੱ ਅਵਨੀ ਸ਼ਬਦ ਉਠੰਤੋ ॥ ੨੩॥ ਉਲੰਘੇ ਪੰਥ ਸਗਲ ਤਤਕਾਲ। ਮੁਹੰਚੇ ਜਾਇ ਖਡੂਰ ਕ੍ਰਿਪਾਲ।ਗ੍ਰਾਮ ਵਹਿਰ ਡੇਰਾ ਕਰਿਵਾਇ।

[1] ਕੀਰਤਨ ਦਾ ਉਚਾਰ। [2] ਇਕ ਸੌ ਇਕ ਪੱਲੇ ਦਾ।

ਉਤਰੀ ਸੈਨ ਥਿਰੀ ਸਮੁਦਾਇ ॥ ੨੪ ॥ ਆਪ ਉਤਰ ਕਰਿ ਸ਼੍ਰੀ ਹਰਿ-ਰਾਇ। ਗਏ ਗੁਰੂ ਅੰਗਦ ਕੀ ਥਾਇੰ। ਦੁਖ ਸੁਖ ਤੇ ਜੋ ਨਿਤ ਨਿਰਬਾਨ[1]। ਮਕਤਿ ਰੂਪ ਸ਼੍ਰੀ ਗੁਰੂ ਭਗਵਾਨ ॥ ੨੫ ॥ ਪ੍ਰਥਮੈ ਜਾਇ ਪ੍ਰਦਖਨਾ ਕਰੀ। ਕਰ ਸੋਂ ਲਈ ਧੂਰਿ ਸਿਰ ਧਰੀ। ਦੀਪਕ ਬ੍ਰਿੰਦ ਘ੍ਰਿੱਤ ਕੇ ਬਾਰੇ। ਧੂਪ ਧੁਖਾਇ ਸੁਗੰਧਤਿ ਸਾਰੇ ॥ ੨੬ ॥ ਸੁਮਨਸ ਮਾਲਾ[2] ਤਹਿੰ ਲਰਕਾਈ। ਪੂਜਨ ਕਰੇ ਸੁ ਗ੍ਰੀਵ ਨਿਵਾਈ। ਸਨਮਾਨਤਿ ਗੁਰ ਅੰਗਦ ਅੰਸ। ਕਰੀ ਹਕਾਰਨਿ ਮਹਾਂ ਪ੍ਰਸ਼ੰਸ ॥ ੨੭ ॥ ਉਠਿ ਕਰਿ ਸਗਰੇ ਗਰੇ ਲਗਾਏ। ਪ੍ਰਥਮੈ ਦਯੋ ਦਰਬ ਸਮੁਦਾਏ। ਭਾਉ ਭਗਤਿ ਸਭਿ ਕੀ ਬਹੁ ਕੀਨਿ। ਪੋਸ਼ਿਸ਼ ਬਹੁ ਪਹਿਰਨਿ ਕੋ ਦੀਨਿ ॥ ੨੮ ॥ ਕੁਸ਼ਲ ਪ੍ਰਛ ਕਰਿ ਕੈ ਸਨਮਾਨਾ। ਬਹੁਰ ਮੰਗਾਯੋ ਬਹੁ ਪਕਵਾਨਾ। ਸਭਿਹਿਨਿ ਕੋ ਬੈਠਾਇ ਅਚਾਵਾ। ਪਰਮ ਪ੍ਰਸੰਨ ਹੋਇ ਤਿਨ ਖਾਵਾ ॥੨੯॥ ਪੁਨ ਤਿਨ ਕੋ ਸਗਰੋ ਬਿਵਹਾਰ। ਬੂਝਨ ਕੀਨਸਿ ਸਰਬ ਪ੍ਰਕਾਰ। ਸਗਰੀ ਸੰਗਤਿ ਜੋਤਿਕ ਆਈ। ਸਭਿਨਿ ਦੇਗ ਤੇ ਭੋਜਨ ਖਾਈ ॥੩੦॥ ਚਾਮ ਜਾਮਨੀ ਲਗਿ ਸਭਿ ਪੋਸੇ[3]। ਦਾਨਮਾਨ ਦੈ ਕਰਿ ਸੰਤੋਸੇ[4]।ਭੁਮਾਸਨ ਪਰ ਸ਼੍ਰੀਹਰਿਰਾਇਖਾਨਪਾਨ ਕਰਿ ਕੈ ਤਿਸ ਥਾਇੰ॥੩੧॥ਸ਼੍ਰੀ ਅੰਗਦ ਇਸਥਾਨ ਅਗਾਰੀ।ਬੈਠੇ ਸਗਰੀ ਨਿਸਾ ਗੁਜ਼ਾਰੀ। ਕਿਰਤਨ ਭਜਨ ਅਖੰਡ ਭਯੋ ਹੈ। ਬਹੁ ਸੰਗਤਿ ਕੋ ਮੇਲ ਥਿਯੋ ਹੈ॥੩੨॥ਇਕ ਸਿਮਰਨ ਦੂਜੇ ਗੁਰ ਦਰਸ਼ਨ।ਕਰਹਿੰ ਸਿੱਖ ਸੰਗਤਿ ਉਰ ਹਰਸ਼ਨ[5]। ਰਹੀ ਜਾਮਨੀ ਜਬਿਹੂੰ ਜਾਮ। ਉਠੇ ਗੁਰੂ ਆਨੰਦ ਕੇ ਧਾਮ ॥ ੩੩ ॥ ਨਿਤ ਕੀ ਕ੍ਰਿਯਾ ਕਰੀ ਇਸ਼ਨਾਨੇ। ਇਕ ਸੌ ਇਕ ਗਾਗਰ ਜਲ ਆਨੇ। ਹੋਤਿ ਪ੍ਰਭਾਤਿ ਚਢਨਿ ਕੀ ਤਯਾਰੀ। ਸੈਨਾ ਕੋ ਸ਼੍ਰੀ ਗੁਰੂ ਉਚਾਰੀ ॥ ੩੪ ॥ ਜ਼ੀਨ ਤੁਰੰਗਨਿ ਪਾਵਨਿ ਲਾਗੇ। ਭਟ ਭੇ ਸਨਧ ਪਹਿਰਿ ਤਨ ਬਾਗੇ[6]।ਕਰਿ ਤਯਾਰੀ ਗੁਰ ਭਏ ਅਰੂਢਾ।ਕੌਨ ਲਖੈ ਜਿਨ ਆਸ਼ੈ ਗੂਢਾ॥੩੫॥ ਦਾਰੇ ਕੀ ਉਰ ਪ੍ਰੀਤਿ ਬਿਚਾਰੀ। ਹਾਂਟਬੇ ਤਯਾਰ ਕਰੀ ਅਸਵਾਰੀ। ਇਤਨੇ ਮਹਿੰ ਸਉਰ ਚਲਿ ਆਯੋ। ਨਿਕਟਿ ਹੋਇ ਕਰਿ ਸੀਸ ਨਿਵਾਯੋ ॥ ੩੬ ॥ ਦਿਯੋ ਸ਼ੋਕ ਨਾਮਾ[7] ਤਿਨ ਫੇਰਿ। ਲਿਖਯੋ ਭਾਉ ਤੇ ਪ੍ਰੇਮ ਘਨੇਰ[8]:-"ਤੁਮ

---

[1]ਮੁਕਤ, ਅਤੀਤ।[2]ਫੁਲਾਂ ਦੀਆਂ ਮਾਲਾਂ। [3]ਰਜਾਏ। [4]ਪ੍ਰਸੰਨ ਕੀਏ। [5]ਪ੍ਰਸੰਨ ਚਿਤ ਹੋਏ। [6]ਸੂਰਮੇ ਪੁਸ਼ਾਕੇ ਪਹਿਨਕੇ ਤਿਆਰ ਹੋਏ। [7]ਭਾਵ ਪ੍ਰੇਮ ਪੱਤ੍ਰਾ (ਜਿਸ ਵਿਚ ਹਿਰਦਾ ਤੇ ਪ੍ਰੇਮ ਲਿਖਿਆ ਸੀ।

ਦਰਸ਼ਨ ਕੋ ਚਿਤ ਉਮਗਾਯੋ।ਚਾਹਤਿ ਰਹਨੋ ਨ ਅਵਸਰ ਪਾਯੋ॥੩੭॥ ਮੈਂ ਅਬਿ ਆਵਤਿ ਹੌਂ ਇਸ ਦੇਸ਼। ਦਿਹੁ ਦਰਸ਼ਨ ਮਨ ਪ੍ਰੇਮ ਬਿਸ਼ੇਸ਼। ਘਾਟ ਬਿਪਾਸਾ ਮੈਂ ਚਲਿ ਆਯੋ। ਨਹੀਂ ਬਿਲਮ ਮੁਝ ਕੋ ਲਖਿ ਪਾਯੋ॥ ੩੮॥ ਇਤ ਉਤ ਕਿਤੇ ਦੂਰ ਜੇ ਹੋਹੁ। ਕ੍ਰਿਪਾ ਧਾਰਿ ਦਿਹੁ ਦਰਸ਼ਨ ਮੋਹੁ। ਲਾਰ ਲਗਨੋ[1] ਨੌਰੰਗ ਕੋ ਲਸ਼ਕਰ। ਆਵਤਿ ਉਮਡਯੋ ਜਨੋਂ ਬਡ ਜਲਧਰ[2]॥ ੩੯॥ਨਾਂਹਿ ਤ ਮੈਂ ਆਵਤਿ ਜਿਤ ਹੋਤੋ।ਤੁਮ ਦਰਸ਼ਨ ਤੇ ਅਨੰਦ ਉਦੋਤੋ'। ਸੁਨਯੋ ਸ਼ੋਕਨਾਮਾ ਹਟਿ ਚਲੇ। ਗੋਇੰਦਵਾਲ ਪੰਥ ਜੋ ਭਲੇ॥੪੦॥ ਦਾਰ-ਸ਼ਕੋਹ ਜੁ ਦੂਤ ਪਠਾਵਾ। ਗਮਨਤਿ ਬੂਝਨਿ ਹੇਤੁ ਅਲਾਵਾ। 'ਕਿਹ ਥਲ ਵਲੀਅਹਦ ਕੋ[3] ਛੋਰਿ ?। ਆਇ ਪਹੁੰਚਯੋ ਹਮਰੀ ਓਰ?'॥ ੪੧॥ ਸੁਨਿ ਤਿਸ ਨੈ ਸਭਿ ਕਹਯੋ ਬਨਾਏ।'ਭਜਿ ਸ਼੍ਰੀ ਨਗਰ ਤਰੈ ਉਤਰਾਏ।ਕੀਰਤਪੁਰਿ ਰਾਵਰਿ ਇਸਥਾਨੇ। ਨਿਸ ਬਿੱਸ੍ਰਾਮਤਿ[4] ਕੂਚ ਪਯਾਨੇ॥ ੪੨॥ ਲਗਯੋ ਅਟੂਢਨਿ ਮੋਹਿ ਪਠਾਯੋ। ਅਧਿਕ ਬੇਗ ਕਰਿ ਮੈਂ ਇਤਿ ਆਯੋ। ਮਮ ਪੀਛੇ ਹੀ ਆਵਤਿ ਸੋਇ। ਤੀਰ ਬਿਪਾਸਾ ਦੇਰਿ ਨ ਕੋਇ॥੪੩॥ ਇਤ ਤੇ ਕ੍ਰਿਪਾ ਕਰੋ ਤੁਮ ਚਾਲੇ। ਉਤ ਤੇ ਆਇ ਮਿਲੈ ਸੁਖ ਨਾਲੇ'। ਇਮ ਬੂਝਤਿ ਗਮਨੇ ਮਗ ਜਾਇੰ। ਸ਼੍ਰੀ ਸਤਿਗੁਰ ਪੂਰਨ ਹਰਿਖਾਇ॥ ੪੪॥ ਆਇ ਪਹੁੰਚੇ ਗੋਇੰਦਵਾਲ।ਦੁੰਦਭਿ ਬਾਜਤਿ ਚਮੂੰ ਬਿਸਾਲ। ਉਤਰੇ ਕੂਲ ਬਿਪਾਸਾ ਹੇਰੇ॥ ਜੁਤਿ ਬਿਸਤਾਰ ਸੈਨ ਕੇ ਡੇਰੇ॥੪੫॥ਦੋਹਰਾ॥ਸਿਖ ਸੇਵਕ ਪੁਰਿ ਗ੍ਰਾਮ ਢਿਗ ਲੀਨੇ ਸਕਲ ਬੁਲਾਇ।ਆਯੁਧ ਧਾਰੀ ਸੂਰਮੇ ਦਾਸ ਕੁਏ ਸਮੁਦਾਇ॥੪੬॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਸ਼੍ਰੀ ਹਰਿਰਾਇ ਗੋਇੰਦਵਾਲ ਖਡੂਰ ਆਗਵਨ' ਪ੍ਰਸੰਗ ਵਰਣਨੰ ਨਾਮ ਪੰਚ ਦਸ਼ਮੋ ਅੰਸੂ ॥ ੧੫॥

੧੬. [ਦਾਰਾ ਤੇ ਗੁਰੂ ਜੀ ਦਾ ਮੇਲ]।

ਦੋਹਰਾ ॥ ਕੀਰਤਿ ਪੁਰਿ ਡੇਰਾ ਕਿਯੋ ਜਸੁ ਗੁਰ ਕੋ ਸੁਨਿ ਕਾਨ। ਉਰ ਹਰਖਯੋ ਮੁਖ ਕੋ ਲਹਯੋ ਦਾਰਸ਼ਕੋਹ ਸੁਜਾਨ ॥ ੧ ॥ ਚੌਪਈ ॥ ਅਪਨੇ ਉਮਰਾਵਨਿ ਕੇ ਸਾਥ। ਬੋਲਯੋ ਤਬਹਿ 'ਸੁਨੀ ਮੈਂ ਗਾਥ। ਸ਼੍ਰੀ ਨਾਨਕ ਭੇ ਪੀਰਨਿ ਪੀਰ। ਜਿਨ ਮਹਿੰ ਅਜ਼ਮਤ ਮਹਾਂ ਗੰਭੀਰ॥੨॥ ਬਹੁ ਲੋਕਨਿ ਕੋ ਦੀਨਸਿ ਗਯਾਨ।ਕਰੇ ਉਧਾਰਨਿ ਬਿਦਤ ਜਹਾਨ। ਗਾਦੀ ਪਰ ਤਿਨ ਤੇ ਪਸ਼ਚਾਤ। ਜੋ ਬੈਠੇ ਤਿਸ ਜਸੁ ਅਵਿਦਾਤ[5]॥ ੩॥ ਸੰਤ ਅਨੇਕ ਬੇਸ ਕੇ ਮਿਲੇ। ਜਹਾਂ

[1]ਨਾਲ ਲੱਗਾ।(ਅ)(ਪਿਛੇ) ਕਤਾਰ ਬੰਨ੍ਹੀ। [2]ਦਲ। (ਅ) ਸਮੁੰਦ੍ਰ। [3]ਦਾਰ ਸ਼ਕੋਹ ਨੂੰ। [4]ਅਰਾਮ ਕਰਕੇ। [5]ਉੱਜਲ।

ਪ੍ਰਸੰਗ ਇਨਹੁੰ ਕਾ ਚਲੈ। ਭਯੋ ਭਯੋ ਸੁਜਸੁ ਸਕਲ ਨੈ ਕਹਨੈ। ਬਹੁ ਲੌਕਨਿ ਸ਼ੁਭ ਮਾਰਗ ਲਹਨੈ ॥੪॥ ਹਮਰੇ ਪਿਤਾ ਪਿਤਾਮੈ ਕੇਰੇ। ਹੁਤੇ ਪੀਰ ਅਜ਼ਮਤੀ ਬਡੇਰੇ। ਇਸ ਘਰ ਕੀ ਰਾਖਤਿ ਬਡਿਆਈ। ਮਿਲਿ ਮੁਰੀਦ ਸਭ ਗ਼ੀਵ ਨਿਵਾਈ ॥ ੫ ॥ ਰੱਜੁ ਸ਼ਰ੍ਹ[1] ਜਿਨਹੁੰ ਗਰ ਪਰੀ।ਮੂਢ ਮੁਲਾਨਿ[2] ਸੁ ਚਰਚਾ ਕਰੀ। ਬਨੈ ਅਸੂਧਕ[3] ਗ਼ਾਨ ਬਿਹੀਨੈ। ਜਥਾ ਅੰਧ ਕਰ ਮਾਣਿਕ ਲੀਨੈ ॥੬॥ ਭਏ ਪ੍ਰਭਾਤੀ, ਚਲੈਂ ਅਗੋਰੇ। ਮਿਲਿ ਕਰਿ ਸੁਨਿ ਹੈਂ ਬਾਕ ਭਲੇਰੇ। ਸੰਤਨਿ ਕੋ ਮਿਲਿਬੋ ਸੁਖਦਾਨੀ। ਜਗ ਮਹਿੰ ਜਿਸ ਕੋ ਕੋ ਨ ਸਮਾਨੀ[4] ॥ ੭ ॥ ਇਮ ਕਹਿ ਦਾਰਸ਼ਕੋਹੁ ਸੁਜਾਨਾ। ਨਿਸਾ ਬਾਸ ਕੀਨਸਿ ਤਿਸ ਥਾਨਾ। ਖਾਨ ਪਾਨ ਕਰਿ ਕੈ ਸਭਿ ਭਾਂਤੀ। ਭਈ ਬਿਤੀਤ ਜਥਾ ਸੁਖ ਰਾਤੀ ॥ ੮ ॥ ਪ੍ਰਾਤਿ ਉਠਨੈ ਕਰਿ ਸੌਚ ਸ਼ਨਾਨਾ। ਕਛੁ ਉਪਨਿਖਦ ਪਾਠ ਮੁਖ ਠਾਨਾ।ਸਗਲ ਨੇਮ ਕਰਿ ਕੈ ਨਿਤ ਕੇਰੇ। ਅਲਪ ਅਹਾਰ ਅਚਨੈ ਜਲ ਫੇਰੇ ॥ ੯ ॥ ਕਰੇ ਕੂਚ ਸਤੱਦ੍ਰਵ ਕੋ ਤਰਨੈ। ਭੂਰਨ ਪੰਥ ਪਧਾਨਾ ਕਰਨੈ।ਪਾਰ ਬਿਪਾਸਾ ਉਤਰਨੈ ਭੀਰ।ਪੰਚ ਹਜ਼ਾਰਨਿ ਲਸ਼ਕਰ ਭੀਰ॥੧੦॥ ਸ਼੍ਰੀ ਹਰਿਰਾਇ ਹੁਤੇ ਜਿਸ ਥਾਈਂ। ਸੁਧਿ ਨਿਜ ਮਿਲਿਬੋ ਪ੍ਰਥਮ ਪਠਾਈ। ਛਧੋ ਸੁ ਤਮਾਰਿ ਆਪ ਪੁਨ ਪਾਛੇ ਲੈ ਕਰਿ ਦਿਪਤਿ ਜਵਾਹਰ ਆਛੇ॥੧੧ ॥ ਬਹੁਤ ਮੋਲ ਕੇ ਬਸਤ੍ਰ ਸੁਹਾਏ। ਚਲਨੈ ਸੁ ਸ਼ੀਲ[5] ਜਾਂਹਿ ਅਧਿਕਾਏ। ਸਨੈ ਸਨੈ ਮਗ ਮੋਂ ਪਗ ਧਾਰਿ। ਪਹੁੰਚਨੈ ਸਤਿਗੁਰ ਕੇ ਦਰਬਾਰ ॥ ੧੨ ॥ ਦੋਇ ਰਕੇਬੀ ਕੇਰ ਮਝਾਰ। ਧਰੇ ਜਵਾਹਰ ਅਰੁ ਦੀਨਾਰ। ਕਛੁਕ ਨੰਮ੍ਰ ਹੁਇ ਬੈਠਨੈ ਪਾਸ। ਪਹਿਰੇ ਭੂਖਨ ਰਹਨੈ ਪ੍ਰਕਾਸ਼ ॥ ੧੩ ॥ ਦੀਰਘ ਸ਼ਮਸ ਬਦਨ ਪਰ ਸ਼ਜਾਮੁ[6]। ਸਿਰ ਪਰ ਕੁਲਹਿ ਦਿਪਹਿ ਅਭਿਰਾਮੁ। ਅਪਨ ਸਰੂਪ ਸਮੁਝਿਬੇ ਹੇਤੁ। ਬੋਲਨੈ ਦਾਰਸ਼ਕੋਹ ਸੁਚੇਤ ॥੧੪॥ [7]ਬਹੁ ਸੰਤਨਸੋਂ ਗੋਸ਼ਟ ਮੇਰੀ। ਲਖਨਿ ਬ੍ਰਹਮ ਕਉ ਇੱਛ ਅਛੇਰੀ। ਸਭਿਹਿਨਿ ਮੋਕਹੁ ਭਲੇ ਬਤਾਯੋ। ਪਾਪ ਪੁੰਨ ਜਿਸ[8] ਛੁਵਨਿ ਨ ਪਾਯੋ ॥੧੫॥ ਸਭਿ ਕੇ ਬੀਚ, ਅਲੇਪ ਸਭਿਨਿ ਤੇ। ਪਦਮਪੱਤ੍ਰ ਜਿਮ ਰਹਤਿ ਜਲਨ ਤੇਂ[9]।ਸਭਿ ਦੁਖਮ ਤੇ ਸੁਖਮ ਜੋਇ।ਦ੍ਰਨੈ ਅਗੋਚਰ ਲਖਨੈ ਨ ਕੋਇ।੧੬॥ਜੋ ਮਹਾਨ ਤੇ ਅਤਿ ਮਹੀਯਾਨੇ। ਬਿਦਤਹੁੰ ਤੇ ਅਤਿ ਬਿਦਤ ਬਖਾਨੇ। ਫੁਰਨ ਪਲਕ ਕੋ ਜਿਸ

---

[1]ਸ਼ਰ੍ਹ ਦੀ ਰੱਸੀ।[2]ਮੂਰਖ ਮੁਲਾਣਿਆਂ ਨੇ। [3]ਨਿੰਦਕ। ਈਰਖਾਲੂ। [4]ਨੇਕੀ, ਧਰਮ ਭਾਵ। [5]ਕਾਲਾ ਫਾੜਾ। [6]ਭਾਵ ਜਿਸ ਨੂੰ ਹੁਣ ਨੂੰ। [7]ਜਿਵੇਂ ਕਵਲ ਦੇ ਪੱਤੇ ਪਾਣੀਆਂ ਤੋਂ (ਅਲੇਖ) ਰਹਿੰਦ ਹਨ।

ਬਿਨ ਨਾਂਹੀ। ਦੀਨਸਿ ਚੇਤਨਤਾ ਸਭਿ ਮਾਂਹੀ ॥੨੭॥ ਇੱਤਯਾਦਿਕ ਜਿਸ ਬੇਦ ਬਖਾਨੇ। ਇਕਰਸ ਸਦਾ ਸੁ ਗਗਨ ਸਮਾਨੇ। ਸ੍ਵਗਤਿ, ਸਜਾਤਿ, ਬਿਜਾਤੀ ਭੇਦ ਨ[1]। ਦੇਸ਼ ਕਾਲ ਵਸਤੂ ਜੁ ਪ੍ਰਛੇਦ ਨ[2] ॥੨੮॥ ਚਾਰਹੁੰ ਬੇਦ ਕਰਹਿੰ ਸੁ ਬਤਾਵਨਿ। ਜੋ ਉੱਤਮ ਉਪਨਿਸ਼ਦੈਂ ਪਾਵਨ[3]। ਬੀਚ ਪਾਰਸੀ ਸਭਿ ਲਿਖਵਾਈ। ਆਦਿ ਅੰਤ ਲੌ ਨੀਕ ਬਨਾਈ ॥ ੨੯ ॥ ਸਕਲ ਪਠੀ ਮੈਂ ਭਲੇ ਬਿਚਾਰੀ। ਸਾਰ ਅਸਾਰ ਜਨਾਵਤਿ ਸਾਰੀ। ਭੇਟੇ[4] ਬਹੁ ਉੱਤਮ ਸੰਨਯਾਸੀ। ਕ੍ਰਿਪਾ ਠਾਨਿ ਭਾਖਜੋ ਮੁਝ ਪਾਸੀ ॥ ੨੦ ॥ ਮੁਰਸ਼ਦ ਮੀਆ-ਮੀਰ ਮਹਾਨਾ। ਜਿਸ ਕੀ ਮਿਹਰ ਹਤਜੋ ਅੱਗਯਾਨਾ। ਤਿਨ ਕੋ ਸੇਗ ਭਯੋ ਮੁਝ ਨੀਕਾ। ਜਨਮ ਮਰਨ ਕਾਟਜੋ ਦੁਖ ਜੀਕਾ ॥ ੨੧ ॥ ਤਿਨ ਢਿਗ ਮੈਂ ਅੱਭਯਾਸ ਕਮਾਵਾ। ਅੰਤਰ ਬ੍ਰਿਤੀ ਮੋਹਿ ਮਨ ਲਾਵਾ। ਕੀਨਸਿ ਬਹੁ ਸੰਤਨਿ ਕੀ ਸੰਗਤਿ। ਬੈਠਤਿ ਰਹਜੋ ਤਿਨਹੁੰ ਕੀ ਪੰਗਤਿ ॥ ੨੨ ॥ ਨਿਸ ਦਿਨ ਇਮ ਮੁਝ ਕੋ ਸ਼ਕਤਿ ਜਾਨਜੋ। ਮਿਲਿ ਤੁਰਕਨਿ ਰੌਰਾ ਬਹੁ ਠਾਨਜੋ। —ਦੀਨ ਸ਼ਰਾ ਤੇ ਹੋਯਹੁ ਬਾਹਰ—। ਜਹਿੰ ਕਹਿੰ ਕਰੈਂ ਮੁਲਾਨੇ ਜ਼ਾਹਰ ॥੨੩॥ ਭਖਿ ਨੁਰੰਗ ਬਾਦੀ ਜੁ ਕੁਸ਼ੀਲ[5]। ਹਿਤ ਸਮੁਝਾਵਨਿ ਪਠਜੋ ਵਕੀਲ। ਜੀਵ ਨਰਕ ਮਹਿੰ ਜਜੋਂ ਦੁਖ ਪਾਵੈਂ। ਨਿਕਸੈਂ ਕੌ ਨ, ਰਖੈਂ ਸਮੁਝਾਵੈਂ[6] ॥੨੪ ॥ ਤਿਮ ਮੁਝ ਕੋ ਕਹਿ ਬੁੱਧਿ ਬਤਾਵੈਂ। ਮੰਦ ਮਤੀ ਕੁਛ ਨਹੀ ਲਖਾਵੈਂ। ਮੈਂ ਤਿਨ ਕਉ ਗਹਿ ਗਹਿ ਕਹਿ ਮਤੀਂ[7]। ਦਿਏ ਛੋਰਿ ਪੁਨ ਮੂਰਖ ਅਤੀ ॥ ੨੫ ॥ ਨਿੰਦਾ ਕਰਹਿ ਸਗਲ ਤੁਰਕਾਨਾ। ਬੰਧੇ ਸ਼ਰ੍ਹਾ ਫਾਸਿ, ਬੁਧਿ ਹਾਨਾ। ਮੈਂ ਤਿਨ ਕੀ ਕਬਿ ਏਕ ਨ ਮਾਨੀ। ਕੁਮਤਿ ਨਾਰਕੀ ਤਨ ਅਭਿ-ਮਾਨੀ[8] ॥੨੬॥ ਸੰਤਨਿ ਕੀ ਕਰੁਨਾ ਮੁਝ ਹੋਈ। ਐਸੇ ਬਿਘਨ ਛੁਵੈ ਨਹਿੰ ਕੋਈ। ਬਧੈ ਲਾਲਸਾ ਨਿਤ ਅਧਿਕਾਈ। ਹੁਇ ਸਰੂਪ ਮੈਂ ਨਿਸ਼ਚਲਤਾਈ ॥ ੨੭ ॥ ਮਿਥਜਾ ਜਗ ਕੇ ਦੁਖ ਸੁਖ ਜੋਈ ॥ ਅਗਨੀ ਸਮ ਦਹੀਯਤਿ ਸਭਿ ਕੋਈ। ਤੁਮ ਅਬਿ ਕ੍ਰਿਪਾ ਕਰਹੁ ਅਸ ਹੋਹੀ। ਤਿਨ ਕੀ ਆਂਚ ਨ ਲਾਗਹਿ ਮੋਹੀ ॥ ੨੮ ॥ ਨਿਜ ਸਰੂਪ ਮਹਿੰ ਥਿਰਤਾ ਪਾਵਉਂ। ਜਿਸ ਤੇ

[1]ਦੇਖੋ ਰਾਸ ੫ ਅੰਸੂ ੪੧ ਅੰਕ ੨੮ ਤੋਂ ਅੱਗੇ। [2]ਦੇਸ, ਕਾਲ ਤੇ ਵਸਤੂ ਦੇ ਜੋ ਛੇਦਿਆ ਨਹੀਂ। [3]ਜੋ ਉੱਤਮ ਉਪਨਿਸ਼ਦਾਂ ਪਵਿੱਤ੍ਰ ਹਨ। [4]ਮਿਲਿਆ ਹਾਂ। [5]ਬਗਾਵਤੀ ਤੇ ਖੋਟੇ ਮੁਸਾਹਿਬ ਵਾਲਾ ਨੁਕਤਾ। [6]ਜਿਵੇਂ ਨਰਕ ਵਿਚ (ਡਿਗ ਕੇ) ਜੀਵ (ਬੜਾ ਹੀ) ਦੁੱਖ ਪਾਉਂਦਾ ਹੈ ਕੀ ਨਿਕਲਣ ਨੂੰ ਥਾਂ (ਕਰਨ, ਸਗੋਂ ਹੋਰਨਾਂ ਨੂੰ ਬੀ ਵਿੱਚ) ਦੱਖਣ ਵਾਸਤੇ ਸਮਝਾਵਣ। [7]ਮੈਂ ਉਨ੍ਹਾਂ ਨੂੰ ਹਥ ਫੜ ਫੜ ਕੇ ਮੱਤ ਕਹੀ (ਪਰ ਅੰਤ)। [8]ਦੇਹ ਅਭਿਮਾਨ ਵਾਲੇ।

ਜਨਮ ਰੁ ਮਰਨ ਮਿਟਾਵਉਂ। ਉਪਜੈ ਬ੍ਰਹਮ ਬਿਖੈ ਬਿਸਵਾਸ। ਕਟਹਿ ਪੁਰਾਤਨ ਦੁਬਿਧਾ ਫਾਸ ॥ ੨੯ ॥ ਬ੍ਰਹਮ ਸਰੂਪ ਬ੍ਰਿਤੀ ਚਿਤ ਹੋਇ। ਤਨ ਹਉਂਮੈ ਤਜਿ ਲਹਿ ਸੁਖ ਸੋਇ। ਮਿਟਹੁ ਅਨਿਕਤਾ[1] ਮਨ ਮੇਰੇ ਕੀ। ਹੋਹਿ ਸਫਲਤਾ ਤੁਮ ਹੈਰੇ ਕੀ ॥ ੩੦ ॥ ਅਪਰ ਜਾਚਨਾ ਕਰੌਂ ਨ ਕੋਈ। ਆਦਿ ਰੁ ਅੰਤ ਸਮੈਂ ਤਜਿ ਹੋਈ[2]। ਨਾਸ਼ਵੰਤ ਜੋ ਸੁਖ ਜਗ ਕੇਰੋ। ਜਿਸ ਜਾਚਨਿ ਕੇ ਨਹਿੰ ਮਨ ਮੇਰੋ ॥੩੧॥ ਤਨ ਧਰਿਬੇ ਕੇ ਜੋ ਬਿਵਹਾਰ।ਪ੍ਰਾਪਤਿ ਪਰਾਲਬਧ ਅਨੁਸਾਰ। ਤਿਨਕੋ ਜਤਨ ਕਰਨਿ ਹੈ ਬਾਦ। ਹਾਨ ਲਾਭ ਸ਼ੋਕਦ ਅਹਿਲਾਦ[3] ॥੩੨॥ਸਹਜ ਸੁਭਾਯਕ ਜਿਮ ਚਲਿ ਆਵੈ। ਹਰਖ ਸੋਗ ਬਿਨ ਤਥਾ ਬਿਤਾਵੈ। ਕਰਨਿ ਉਪਾਇ ਲਖਨੇ ਮੈਂ ਨੀਕੋ। ਜਿਸ ਤੇ ਕਟ ਹ ਕਸ਼ਟ ਨਿਤ ਜੀ ਕੋ ॥੩੩॥ ਯਾਂਤੇ ਲਾਲਸ ਅਹੈ ਹਮਾਰੀ। ਪ੍ਰਾਪਤਿ ਹੋਵਹਿ ਕ੍ਰਿਪਾ ਤੁਮਾਰੀ। ਸ੍ਰੀ ਨਾਨਕ ਤੇ ਬਹੁ ਬਰੁਸਾਏ। ਸਭਿ ਜਗ ਮਹਿੰ ਜਸ ਜਿਨ ਕੋ ਛਾਏ ॥ ੩੪ ॥ ਤਿਸ ਗਾਦੀ ਕੇ ਮਾਲਿਕ ਅਹੋ। ਨਿਜ ਉਪਦੇਸ਼ ਮੋਹਿ ਕੈ ਕਹੋ। ਜਿਸ ਸਰੂਪ ਕਹੁ ਬੇਦ ਬਤਾਵੈ। ਤਿਸ ਮਹਿੰ ਮਨ ਇਸਥਿਰਤਾ ਪਾਵੈ ॥੩੫॥ ਪੰਚਹੁੰ ਇੰਦ੍ਰੈ ਤੇ ਰਹਿ ਪਰੈ। ਜਿਸ ਕੋ ਦਿਹ[4] ਅਲੇਖ ਹੁਇ ਥਿਰੈਂ। ਅਖਿਲ ਭੋਜ ਕਹੁ ਦਾਯਕ ਭੋਜ। ਸਭਿ ਕਉ ਸੱਤਾ ਦੇਤਿ ਅਮਜ਼[5] ॥ ੩੬ ॥ ਦੋਹਰਾ ॥ ਕ੍ਰਿਪਾ ਆਪ ਕੀ[6] ਠਾਨਿ ਕੈ ਤਾਹਿ ਮਨ ਦੇਹੁ ਠਿਕਾਇ।ਰਾਗ ਦ੍ਵੈਖਨਹਿੰ ਛੈ ਸਕਹਿ,ਸਤਿਗੁਰ ਸੰਤ ਸਹਾਇ[7]॥੩੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਚਾਰ ਸ਼ਬਦੋਂ' ਪ੍ਰਸੰਗ ਬਰਨਨੰ ਨਾਮ ਖੋਡਸਮੋ ਅੰਸੂ ॥ ੧੬ ॥

੧੭. [ਦਾਰਾਸ਼ਕੋਹ ਨੂੰ ਉਪਦੇਸ਼]।

ਦੋਹਰਾ ॥ ਸ਼੍ਰੀ ਸਤਿਗੁਰ ਹਰਿ ਰਾਇ ਜੀ ਭੁਗਤਿ ਮੁਕਤਿ ਦੇ ਦਾਨ। ਰਿਦਾ ਸ਼ੁੱਧ ਦੇਖਨ ਕਰਨੇ ਦਾਰਸ਼ਕੋਹੁ ਸੁਜਾਨ ॥ ੧ ॥ ਚੌਪਈ ॥ 'ਤੁਰਕੇਸ਼ੁਰ* ਕੇ ਬੰਸ ਮਝਾਰੇ। ਬ੍ਰਹਮ ਮਤਿ ਉਪਜਨੇ ਗੁਨ ਬਾਚਾਰੇ[8]। ਮਰੁ[9] ਦੇਸ਼ ਜਿਮ ਸੁਰਤਰੁ ਹੋਵਾ। ਜਿਮ ਕਾਕਨ ਕੇ ਕੋਕਲ ਜੋਵਾ[10] ॥ ੨ ॥ ਬਕਨ ਬੰਸ ਕਲਹੰਸ[11] ਉਪੰਨਾ। [12]ਕੋ ਖੁਦਾਇ ਦਰਵਸ਼ ਪ੍ਰਸੰਨਾ। ਪਰਮਾਰਥ ਮਹਿੰ

[1]ਭਾਵ ਦ੍ਵੈਤ। [2]ਪਹਿਲੇ ਯਾ ਪਿਛੋਂ ਤਿਆਗ ਜਿਨ੍ਹਾਂ ਦਾ ਦੇਣਾਂ ਹੈ। [3]ਹਰਖ ਏਕ ਦੇਣ ਵਾਲੇ ਹਨ। [4]ਭਾਵ ਇੰਦ੍ਰਯ। [5]ਇਕ ਰਸ, ਮਿਲ ਕਰਕੇ। [6]ਆਪਣੀ। [7](ਇਹ) ਗੁਣ ਵਾਲਾ ਵਿਚਾਰਿਆ। (ਅ) (ਤਤ ਮੰਥਿਆ ਦੇ) ਵਿਚਾਰ (ਆਦਿ) ਗੁਣ ਜਿਸ ਵਿਚ ਹਨ। [8]ਦੇਤਲੇ। [9]ਕਾਵਾਂ ਦੇ ਜਵੇਂ ਕੋਇਲ ਦੇਖੀਦੀ ਹੈ। [10]ਰਾਜ ਹੰਸ। (ਅ) ਸੁੰਦਰ ਹੰਸ। [11]ਕਿਸੇ ਖੁਦਾ ਦੇ ਦਰਵੇਸ਼ ਨੇ ਪ੍ਰਾਪਤ (ਹੋਕੇ) ਪ੍ਰਮਾਰਥ ਵਿਚ''''।

*ਪਾ-ਤੁਰਕੇਸ਼ਠਿ।

ਸੁਮਤਿ ਲਗਾਈ। ਜਨਮ ਮਰਨ ਕੀ ਧੈ ਦੁਚਿਤਾਈ[1] ॥੩॥ ਬਿਧੇ ਬਾਸ਼ਨਾ ਦੁਰਮਤਿ ਨਾਸ਼ੀ। ਕਰੀ ਨਿਕੰਦ[2] ਸ਼ਰ੍ਹਾ ਗਰ ਫਾਸੀ।ਉੱਤਮ ਪੰਥ ਚਲਿਨਿ ਚਿਤ ਚਹਨੈ। ਪੁਰਬ ਬਡ਼ਭਾਗਨਿ ਤੇ ਲਹਨੈ ॥ ੪ ॥ ਭੋਗਨਿ ਰਾਜ ਸਮਾਜ ਬਿਸਾਲ। ਇਸਤ੍ਰੀ ਆਦਿ ਬਿਸ਼ਨਨਿ ਜੰਜਾਲ। ਨਾਸ਼ਵੰਤ ਇਹ ਕੋਤਿਕ ਦਿਨ ਕੇ। ਛਿਨ ਭੰਗਰ ਜਿਮ ਓਸਨਿ ਕਨਕੇ[3] ॥ ੫ ॥ ਫਸਿ ਫਸਿ ਇਨ ਮਹਿੰ ਕਸ਼ਟ ਲਹੰਤੇ। ਸੱਤਨਾਮ ਕਉ ਨਹਿੰ ਸਿਮਰੰਤੇ। ਸਾਧੁ ਸਾਧੁ ਧਾਂਤੇ ਮਤਿ ਤੇਰੀ। ਛੁਟਨਿ, ਪਰਨੈ ਬਿਸ਼ਿਧਨਿ ਕੀ ਏਰੀ[4] ॥ ੬ ॥ ਬ੍ਰਹਮ ਆਤਮਾ ਮੈਂ ਚਿਤ ਚਾਹਤਿ। ਅਨੰਦ ਹੋਨਿ ਕੋ ਮਹਦ ਉਮਾਹਤਿ। ਤਿਹ ਸਾਧਨ ਸਾਧਤਿ[5] ਸਭਿ ਭਾਂਤੀ।ਜਿਸ ਤੇ ਪਰੈ ਅਪਰ ਨਹਿੰ ਥਾਤੀ॥੭॥ ਕਰਿਬੋ ਲਗਹਿ ਜੁ ਕਾਰਜ ਰਾਸ। ਤਾਂਹਿ ਸਹਾਇਕ ਚਹੀਅਹਿ ਪਾਸ। ਜਗ ਮਹਿੰ ਉੱਚਾਵਚ ਜੋ ਕਾਜ[6]। ਲੋਕ ਪਲੋਕਨਿ ਕੈ ਸੁਖ ਸਾਜ[7] ॥ ੮ ॥ ਕਿਤਿਕ ਸਹਾਇਕ ਬਿਨ ਨਹਿੰ ਹੋਤਿ। ਨਿਸ਼ਫਲ ਜਾਇ ਅਰੰਭ ਉਦੋਤ[8]। ਕੋਤਿਕ ਹੈਂ ਦੁਹਸਾਧਨ[9] ਮਹਾਨ। ਕਰਿ ਸਕਿ ਹੈ ਜੋ ਸਮਰਥਵਾਨ ॥ ੯॥ ਜਿਨ ਕਉ ਮਿਲੈ ਸਹਾਯਕ ਭਾਰੇ। ਸੋ ਸਭਿ ਕਾਰਜ ਕਰਹਿੰ ਸੁਖਾਰੇ। ਨਹੀਂ ਸਹਾਇਕ, ਸਮਰਥ ਨਾਂਹੀ। ਸੈਸੈ ਹੈ ਤਿਸ ਕਾਰਜ ਮਾਂਹੀ ॥੧੦॥ ਹੋਇ ਸਹਾਇਕ ਸਮਰਥ ਭਾਰੋ। ਝਬਿ ਕਾਰਜ ਨਿਸ਼ਚਿੰਤ ਸੁਧਾਰੋ। ਜੋ ਕਾਰਜ ਬ੍ਰਹਮਗਯਾਨ ਬਿਸਾਲਾ। ਸੱਤਨਾਮ ਤੇ ਪੁਰਹਿ ਸੁਖਾਲਾ ॥ ੧੧॥ ਸੋ ਸਤਿਨਾਮ ਸਤਿਗੁਰੂ ਪਾਸ। ਜਿਸ ਕੋ ਬਖਸ਼ਹਿੰ ਕਰਹਿੰ ਪ੍ਰਕਾਸ਼। ਤਿਸ ਕੋ ਸਭਿ ਸੁਖੈਨ ਹੁਇ ਜਾਵੈਂ। ਅਨਿਕ ਬਿਘਨ ਦੈ ਹਾਥ ਬਚਾਵੈਂ ॥ ੧੨ ॥ ਦੋਹਰਾ ॥ ਮਾਰਗ ਇਹ ਬਿਨ ਸਤਿਗੁਰੂ ਦੁਸ਼ ਪ੍ਰਾਪਤਿ ਅਤਿ ਜਾਨ। ਗੁਰੂ ਗ੍ਰੰਥ ਮੈਂ ਕਹਯੋ ਸ਼ੁਭ ਸੋ ਸੁਨਿ ਕਾਨ ਪ੍ਰਮਾਨ[10] ॥੧੩॥ ਮਃ ੧ ॥

ਨਾਨਕ ਗੁਰੁ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੁਆੜ ਜਿਉ ਫਿਰਿ ਓਵੇ ਅੰਦਰਿ ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥ ੨ ॥ ਪੁਨਃ—॥ ਜੇ ਤੂੰ ਤਾਰੂ

---

[1]ਦੁਬਿਧਾ ਯਾ ਚਿੰਤਾ ਦੂਰ ਕੀਤੀ। [2]ਨਾਸ਼ ਕੀਤੀ। [3]ਤ੍ਰੇਲ ਦੇ ਤੁਪਕੇ। [4]ਜੋ ਵਿਸ਼ਿਆਂ ਦੀ ਏੜੀ ਪਈ ਹੈ ਉਸ ਤੋਂ ਛੁੱਟਣ ਲਈ। [5]ਤਿਸ ਦੇ ਸਾਧਨਾਂ ਨੂੰ ਸਾਧਦਾ ਹੈਂ। [6]ਕਈ ਪ੍ਰਕਾਰ ਦੇ (ਪੱਗਜ, ਖੁਹ, ਤਾਲ ਆਦਿ ਸ਼ੁਭ ਕਰਮ)॥(ਅ) ਛੋਟੇ ਵੱਡੇ ਕਾਰਜ [ਸੰਸਾ, ਉਚੁਾਵਚ]। [7]ਸੁਖ ਦੇ ਸਾਮਾਨ [8](ਉਨ੍ਹਾਂ ਕੰਮਾਂ ਦਾ ਜੋ)ਅਰੰਭ ਕਰਨਾ ਹੈ। [9]ਕਠਨ ਸਾਧੇ ਜਾਣ ਵਾਲੇ। [10]ਉਹ ਪ੍ਰਮਾਣ ਕੰਨੀ ਸੁਣੋ।

ਪਾਨਿ[1] ਤਾਰੁ ਪੂਛੁ ਤਿਸੈਨ ਕਲ[2]॥ ਤਾਹੁ ਖਰੇ ਸੁਜਾਣ ਵੈਵਾਏਨ੍ਹੀ ਕਪਰੀ[3] ॥੩॥
ਚੌਪਈ॥ ਪਠਿ ਪਠਿ ਗੰਥ ਹੋਇ ਸਵਧਾਨ।ਚਾਹਤਿਆਨੰਦ ਬ੍ਰਹਮਗਿਆਨ। ਨਹਿੰ ਸਿਮਰਹਿ ਸਤਿਗੁਰ ਸਤਿਨਾਮੁ। ਤਿਸ ਕੇ ਨਿਸ਼ਫਲ ਹੁਇੰ ਸਭਿ ਕਾਮ ॥ ੧੪ ॥ ਤਿਲ ਬੁਆਜ਼ ਜਨੋਂ ਰਾਖ ਮਝਾਰ[4]। ਅੰਤਕਾਲ ਤਿਮ ਹੁਇ ਨ ਸੰਭਾਰ। ਜਿਸ ਕੀ ਸਤਿਗੁਰ ਕਰਹਿੰ ਸਹਾਇ। ਨਿਸ਼ਚੈ ਬ੍ਰਹਮ-ਗਯਾਨ ਕਹੁ ਪਾਇ॥ ੧੫॥ ਜੋ ਸਾਗਰ ਕੋ ਤਰਿਬੋ ਚਾਹੈ। ਪਾਰ ਪਰਨਿ ਕਉ ਬਲ ਭੁਜ ਮਾਂਹੈ। ਤਉ ਜਿ ਕੇਵਟ ਤਹਿੰ ਕੇ ਹੋਇੰ। ਤਿਨ ਸੋਂ ਬੁਝਤਿ ਰਹਿ ਸੁਖ ਹੋਇ॥ ੧੬॥ ਨਾਂਹਿ ਤ ਕਪਰ ਜਿ ਸਾਗਰ ਮਾਂਹੀ। ਤਿਨ ਕਉ ਭੇਦ ਲਖਿ ਸਕੈ ਨਾਂਹੀ। ਤਰਤਿ ਜਾਤਿ ਕਹੁ ਖੈਂਚ ਸੁ ਲੇਤੇ। ਰਾਖਹਿੰ ਬੀਚ ਨ ਉਬਰਨਿ ਦੇਤੇ॥੧੭॥ ਤਰਤਿ ਜਿ ਨਰ ਤਿਨ ਗਿਨਤੀ ਕਉਨ। ਉਪਰ ਉਛੈ ਜਾਹਿੰ ਖਗ ਜੌਨ। ਤਿਨਹੁੰ ਔਂਚਿ ਕਰਿ ਲੇਤਿ ਛੁਡਾਈ। ਕੇਵਟ ਬੁਝੈ ਦੇਤਿ ਬਤਾਈ ॥੧੮॥ ਦਾਹਨ ਬਾਮ ਬਿਚਾਰ ਬਚਾਵਉ। ਸੂਧੇ ਪਾਰ ਉਤਰਿ ਕਰਿ ਜਾਵਉ। ਤਿਮ ਸਤਿਗੁਰ ਤਿਹ ਭੇਦ ਬਤਾਵੈਂ। ਕਾਮਾਦਿਕ ਸਭਿ ਤੇ ਸੁ ਬਚਾਵੈਂ ॥ ੧੯ ॥ ਸਿਮਰਨ ਸੱਤਿਨਾਮ ਦੇਂ ਰੰਗ। ਜੀਵਤਿ ਮ੍ਰੱਤੁ ਸਦਾ ਰਹਿੰ ਸੰਗ। ਜਸ ਜਸ ਭੀਰ ਜਹਾਂ ਜਹਿੰ ਹੋਈ।ਸੁਖਦ ਸਹਾਇਕ ਤਹਿੰ ਤਹਿੰ ਹੋਈ ॥ ੨੦ ॥ ਸੱਤਿਨਾਮ ਸਿਮਰਨ ਤੇ ਹੀਨ*। ਸ਼੍ਰਵਣਾਦਿਕ ਜੁ ਕਰਹਿੰ ਹਿਤ ਚੀਨ[5]। ਤਿਨ ਕਹੁ ਗਯਾਨ ਹੋਨਿ ਮੈਂ ਸੰਸੈ। ਕੋ ਬਿਕਾਰ ਤੇ ਸਕਲ ਬਿਧੰਸੈ[6]॥੨੧॥ ਛੂਟਹਿ ਨ ਤਿਨ ਕੀ ਆਵਾਗਉਨ। ਬਿਨ ਸਹਾਇ ਬਪੁਰੇ ਨਰ ਜੌਨ। ਕੋ ਨਹਿੰ ਦੇ ਕਰਿ ਹਾਥ ਬਚਾਵੈ।ਕਜ਼ਾ ਸੋ ਕਰਹਿੰ ਅੰਤ ਬਿਲਲਾਵੈਂ॥੨੨॥ ਧਾਂਤੇ ਸੁਨਿ ਹਮਰੋ ਉਪਦੇਸ਼।ਸਭਿ ਸੁਖੇਨ ਹੀ ਮਿਟੈਂ ਕਲੇਸ਼। ਕਰਹੁ ਅਰਾਧਨਿ ਸਭਿ ਜਗ ਨਾਇਕ। ਪ੍ਰਭੁ ਬਿਸਾਲ, ਹੁਇ ਦਾਸ ਸਹਾਇਕ ॥ ੨੩ ॥ ਇਕ ਮੇਵਾ ਦੁਤੀਯੋ ਜੋ ਬ੍ਰਹਮ[7]। ਇਸ ਕੋ

[1]ਆਪ [ਸਿੰਧੀ, ਪਾਣ=ਆਪ]। (ਅ) ਦੋਹਾਂ ਦਾ। (ਏ) ਪਾਣੀਆਂ ਦਾ। [2]ਤਰਨੇ ਦੀ ਕਲਾ। [3]ਕਿਉਂਕਿ ਦੋਗੇ ਚੋਗੇ ਸਿਆਣੇ ਨਾਸ਼ ਕੀਤੇ ਹਨ ਇਨ੍ਹਾਂ ਘੁੰਮਣ ਘੇਰਾਂ ਨੇ। [4]ਵਿਚ ਸੁਆਹ ਦੇਂਦੀ ਹੈ। [5]ਸ਼੍ਰਵਣ ਆਦਿਕ ਜੋ (ਆਤਮਾਂ ਨੂੰ) ਵੇਖਣ ਵਾਸਤੇ ਕਰਦੇ ਹਨ। [6]ਕਿਸੀ ਵਿਕਾਰ ਤੋਂ ਸਾਰੇ (ਸ਼੍ਰਵਣਾਦੀ) ਨਸ਼ ਹੋ ਜਾਂਦੇ ਹਨ। [7]ਕਵਿ ਜੀ ਛਾਂਦੋਗਯ ਉਪਨਿਸ਼ਦ ਵਿੱਚੋਂ ਦੱਸ ਰਹੇ ਹਨ ਦੇਖੋ ਪੂ: ੬, ਖੰਡ ੨, ਮੰਤ੍ਰ ੧. ਅਸਲ ਪਾਠ ਐਉਂ ਹੈ:—ਏਕ ਮੇਵਾ ਦ੍ਵਿਤੀਯਮ=ਨਿਸਚੇ ਕਰਕੇ ਇਕ ਦ੍ਵੈਤ ਤੋਂ ਰਹਿਤ, ਭਾਵ ਸੋਤਿ ਵਸਤੂ ਇਕ ਹੈ, ਦ੍ਵੈਤ ਤੋਂ ਰਹਿਤ ਹੈ।

*ਵਾਹ ਗਯਾਨੀਆਂ ਨੂੰ ਧਿਆਨ ਕਾਲ ਕਵਿ ਜੀ ਦਾ ਆਸ਼ਾ ਸਮਝਣਾ ਚਾਹੀਏ।

ਸ਼ਰਵਨ ਕਰਹਿ ਭਜਿ ਭਰਮ। ਸੁਭਟ ਰਥੀ ਸਮ ਇਸ ਕੋ ਜਾਨਿ। ਇਕ ਸੋ ਲਰਹਿ[1] ਜੁ ਦੁਇ ਸਵਧਾਨ॥੨੪॥ਰਿਪੁ ਗਨ ਜੁਟੇ ਜੁ ਚਹੈ ਸਹਾਇ।ਸ਼ਰਵਣ ਸਹਾਇਕ ਚਹਿ ਇਸ ਭਾਇ[2]। ਸੱਤਿਨਾਮ ਕਹੁ ਸਿਮਰਨ ਕਰਿਬੋ। ਹਤਹਿ ਬਿਕਾਰ ਕਾਮ ਜੁਤਿ ਸਰਬੋ ॥੨੫॥ਅਧੇ ਆਤਮਾ ਬ੍ਰਹਮ[3] ਸੁ ਜੋਇ। ਮਨਨ ਕਰਨ ਨਿੱਧਯਾਸਨ ਸੋਇ। ਮਹਾਂਰਥੀ ਸਮ ਬਲ ਕਹੁ ਧਰੈ। ਦਸ ਹਜ਼ਾਰ ਸੰਗ ਏਕਹੁ ਲਰੈ ॥੨੬॥ [4]ਅਨਿਕ ਰਿਪੁਨਿ ਸੋਂ ਜਬਿ ਇਹ ਜੁਟੈ। ਚਹਤਿ ਸਹਾਇਕ ਭਬਿ ਬਲ ਖੁਟੈ। ਸੱਤਿਨਾਮ ਸੋਂ ਲਿਵਹਿ ਲਗਾਵਨਿ। ਸਭਿ ਬਿਕਾਰ ਅਤਿ ਕਰਹਿ ਭਜਾਵਨਿ[5]॥੨੭॥ ਜਬਿ ਸੱਖਯਾਤਕਾਰ ਉਰ ਭਯੋ। ਭ੍ਰਮ ਭੇਦ ਸਭਿ ਹੀ ਛੁਟਿ ਗਯੋ। ਇਹ ਅਤਿਰਥੀ ਸਹਾਇ ਨ ਚਾਹਤਿ। ਏਕਾਕੀ ਰਿਪੁ ਲਾਖਹੁੰ ਗਾਹਤਿ॥੨੮॥ ਫੁਰਹਿ ਦ੍ਵੈਤ ਨਹਿੰ ਹੋਇ ਬਿਕਾਰਾ। ਨਿਜ ਸਰੂਪ ਲਖਿ ਸਗਲ ਪਸਾਰਾ। ਵਸਤਾਦ੍ਵਿਯ ਭਾਸਿ ਹੈ ਜਬੈ। ਮਨ ਸੰਕਲਪ ਉਠਾਵੈ ਤਬੈ॥੨੯॥ਸ਼ਰਵਣ ਸੁ ਦਾਵਾਗਨਿ ਬਨ ਬਾਰ[6]। ਬੁਝਤਿ ਬਾਰ ਬਿਨ ਬਰਖੇ ਬਾਰ[7]। ਮਨਨ ਕਰਨਿ ਨਿੱਧਯਾਸਨ ਦੋਇ। ਬਿਜਰੀ ਕੀ ਅਗਨੀ ਸਮ ਸੋਇ॥੩੦॥ ਕਬਿ ਜਾਗੈ ਕਬਿ ਹੀ ਛਿਪ ਜਾਇ। ਨਾਸ਼ ਵਾਸ-ਭਵ ਹੁਇ ਨ ਸਕਾਇ। ਅਰੁ ਸਾਖਯਾਤਕਾਰ ਜਬਿ ਭਯੋ। ਬੜਵਾਗਨਿ[8] ਕੀ ਸਮਤਾ ਲਯੋ ॥ ੩੧ ॥ ਸਦਾ ਅਚੱਲ ਰਹੈ ਅਬਿਨਾਸ਼ੀ। ਨਿਤਪ੍ਰਤਿ ਜਾਗਤਿ ਹੈ ਜਲ ਰਾਸੀ। ਸਿੰਧ ਅੱਗਯਾਨ[9] ਬਿਨਾਸ਼ਨਿ ਸੋਇਹਣਨਿ ਬਿਕਾ-ਰਨਿ ਕੋ ਸਭਿ ਕੋਇ[10] ॥੩੨ ॥ ਯਾਂਤੇ ਸੁਨੀਅਹਿ ਦਾਰਸ਼ਕੋਹ ! ਸੱਤਿਨਾਮ ਕੋ ਪ੍ਰੇਮੀ ਹੋਹੁ। ਸਿਮਰਨ ਕੀ ਸਹਾਇਤਾ ਪਾਇ। ਨਿਸ਼ਚਾ ਨਿਜ ਸਰੂਪ ਟਿਕ ਜਾਇ॥੩੩॥ ਸਨੈ ਸਨੈ ਤਨ ਹੰਤਾ ਤ੍ਯਾਗਹੁ। ਨਾਸ਼ਵੰਤ ਲਖਿ ਨਹਿੰ ਅਨੁਰਾਗਹੁ । ਭਾਣਾ ਪ੍ਰਭੁ ਕੋ ਲਾਗਹਿ ਮੀਠਾ । ਦੇਖਹੁ ਸੱਤਿ ਸਰੂਪ ਅਡੀਠਾ॥੩੪॥ ਆਦਿ ਅੰਤ ਜੋ ਵਸਤੁ ਨਾਂਹੀ। ਮੱਧ ਕੁਤੋ ਸਾਚੀ ਠਹਿਰਾਹੀ। ਤਨ ਰਿਖੀਕ ਅੰਤਹਿਕਰਨ ਪਰੈ । ਸੋ ਸਰੂਪ ਭਵ ਨਿੰਸ਼ਚਾ ਧਰੈ ॥

---

[1]ਇਕ ਮੈਂ ਨਾਲ ਇਕ ਲੜੇ। [2]ਸ਼ਰਵਣ ਸਹਾਇਕ ਨੂੰ ਇਸ ਤਰ੍ਹਾਂ ਚਾਹੁੰਦਾ ਹੈ। [3]ਇਹ ਮੇਰਾ ਆਤਮਾ ਹੀ ਬ੍ਰਹਮ ਹੈ। [4]ਅਨੇਕ ਵੈਰੀਆਂ ਨਾਲ ਜਦ ਜੁੱਟੇਗਾ ਤੇ ਬਲ ਖੁੱਟਣ ਲੱਗੇਗਾ ਤਦ ਸਹਾਯਕ ਦੀ ਲੋੜ (ਪਵੇਗੀ. ਉਸ ਵੇਲੇ) ਸੱਤਿਨਾਮ ਨਾਲ ਲਿਵ ਲਾਉਣੀ ਸਾਰੇ ਵਿਕਾਰਾਂ ਨੂੰ ਭਜਾ ਦੇਵੇਗੀ। [5]ਸ਼ਰਵਣ ਦੀ ਅਗਨੀ ਹੈ ਬਣ ਨੂੰ ਸਾੜਨ ਲਈ। [6]ਜਲ ਬਰਖੇ ਤਾਂ ਛੇਤੀ ਬੁਝ ਜਾਂਦੀ ਹੈ। [7]ਸਮੁੰਦਰ ਦੀ ਅਗਨੀ। [8]ਅਗਿਆਨ ਰੂਪੀ ਸਮੁੰਦਰ। [9]ਸਭ ਕਿਸੇ ਦੇ ਵਿਕਾਰਾਂ ਦਾ ਨਾਸ਼ ਹੁੰਦਾ ਹੈ।

੩੫॥ ਸਾਧਨ ਤੋਹਿ ਬਤਾਵਨਿ ਕੀਨਿ॥ ਕਰਤਿ ਜਿਸੇ ਆਤਮ ਲੈ ਚੀਨ[1]। ਜਗਤ ਪਦਾਰਥ ਲਖਹੁ ਅਨਿੱਤ੍ਯ। ਇਨ ਮਹਿ ਨਹਿ ਅਨੁਰਾਗਹੁ ਚਿੱਤ ॥੩੬॥ ਪਰਾਲਬਧ ਅਨੁਸਾਰੀ ਏਹੁ। ਮਿਲਿ ਬਿਛਰਨਿ ਇਨ ਬਿਖੈ ਅਛੋਹੁ। ਹਰਖ ਸੋਗ ਤੇ ਰਹੀਅਹਿ ਨਯਾਰੇ। ਸੱਤਿ ਆਤਮਾ ਏਕ ਬਿਚਾਰੇ ॥ ੩੭॥ ਜਿਸਤੇ ਪਰੇ ਅਪਰ ਨਹਿ ਕੋਇ। ਜਿਸ ਜਾਨੇ ਜਗ ਬੰਧਨ ਖੋਇ। ਜਿਸ ਨਿਸ਼ਚੈ ਕਰਿ ਜਨਮ ਨ ਮਰੈ। ਸਗਲ ਕਲੇਸ਼ਨਿ ਕੋ ਪਰਹਰੈ ॥ ੩੮ ॥ ਇਹ ਤੋ ਪਰਮਾਰਥ ਕੀ ਬਾਤ। ਕਹੋ ਸੁਨੈ ਉਪਜੈ ਸੁਖ ਸ਼ਾਂਤਿ। ਅਬਿ ਭਾਖਹੁ ਅਪਨੋ ਬਿਵਹਾਰੋ।ਕਿਤ ਤੇ ਆਏ ਕਹਾਂ ਪਧਾਰੇ ? ॥੩੯॥ ਮਨ ਕੇ ਬਿਖੇ ਇਰਾਦਾ ਕੌਨ?ਕਿਸ ਥਲ ਥਿਰਹਿ ਕਰਹਿ ਸੁਖ ਭੌਨ ? ਸ਼ੱਤ੍ਰੂ ਪ੍ਰਥਲ ਗਹਨੋ ਤੁਮ ਚਾਹਤਿ। ਦਾਵ ਘਾਵ ਕਰਿ ਦੁਸ਼ਟ ਉਮਾਹਤਿ[2] ॥ ੪੦ ॥

ਇਥੋਂ ਸ਼੍ਰੀ ਦੂਜ ਪ੍ਰਤਾਪ ਸੂਰਜ ਗ੍ਰੰਥ ਦਸਮ ਅੰਸੇ 'ਸ਼੍ਰੀ ਹਰਿਰਾਇ ਉਪਦੇਸ਼ ਦਾਰਸ਼ਕੋਹ ਪ੍ਰਤਿ' ਕਥਨੰ ਨਾਮ ਸਪਤਦਸਮੋ ਅੰਸੂ ਪੂਰਨ

੧੮. [ਦਾਰਾ ਵਿਦਾ, ਨੂਰੰਗੇ ਨਾਲ ਜੰਗ]।

ਦੋਹਰਾ ॥ ਸਤਿਗੁਰ ਕੀ ਸੁਨਿ ਬਾਰਤਾ ਦਾਰਸ਼ਕੋਹ ਸੁਜਾਨ। ਸੱਤਿਨਾਮ ਸਿਮਰਨਿ ਲਗਯੋ ਬਾਂਛਤਿ ਬ੍ਰਹਮ ਗਿਆਨ ॥੧॥ ਕਹੀ ਕਥਾ ਬਿਵਹਾਰ ਕੀ ਜਿਮ ਦਲ ਜੁਟੇ ਜੰਗ। [1]ਮਿਲੇ ਜਾਇ ਉਮਰਾਵ ਸਭਿ ਦੇਖਤਿ ਨੌਰੰਗ ਸੰਗ[2] ॥ ੨ ॥ ਚੌਪਈ ॥ ਨਹਿ ਦਿੱਲੀ ਮਹਿ ਥਿਰਤਾ ਪਾਈ। ਕਿਤਿਕ ਦਿਵਸ ਬਸਿ ਗਿਰ ਕੇ ਥਾਂਈ। ਅਬਿ ਲਵਪੁਰਿ ਮੈਂ ਜਾਉਂ ਅਗਾਰੀ। ਜੁੱਧ ਕਰਨਿ ਕਹੁ ਨਹਿ ਦਲ ਭਾਰੀ ॥ ੨ ॥ ਸਰਬ ਦੇਸ਼ ਰਾਜੇ ਰਜਪੂਤ। ਮਿਲਿ ਨੌਰੰਗ ਸੰਗ ਕੀਨਹੁ ਸੂਤ। ਪਤਿਸ਼ਾਹਿਤ ਕੋ ਸਕਲ ਸਮਾਜੂ। ਨਿਜ ਕਬਜ਼ੇ ਮਹਿ ਕੀਨਸਿ ਰਾਜੂ ॥੪॥ ਤੋਪ ਜਮੂਰਨਿ ਕੀ ਕਨਾ ਗਿਨਤੀ। ਨ੍ਰਿਪ ਸਭਿ ਕਰਹਿ ਅਗਾਰੀ ਬਿਨਤੀ। ਸਰਬ ਰੀਤਿ ਤੇ ਬਧਯੋ ਸਮਾਜਾ। ਲਰਿਬੇ ਹਿਤ ਅਨਗਨ ਦਲ ਸਾਜਾ ॥ ੫ ॥ ਸ਼ਾਹਿਜਹਾਂ ਪਿਤ ਕੋ ਗਹਿ ਲੀਨਾ। ਭ੍ਰਾਤਾ ਏਕ ਕੈਦ ਕਰਿ ਦੀਨਾ। ਦੇ ਕਰਿ ਖਾਨ ਪਾਨ ਤਿਨ ਥੋਰਾ। ਦਿਨ ਪ੍ਰਤਿ ਦੇਤ ਕਸ਼ਟ ਕਹੁ ਘੋਰਾ ॥ ੬ ॥ ਦੁਸ਼ਟ ਬਿਸਾਲ ਸੁ ਨੌਰੰਗ ਐਸੇ। ਨਿਤ ਛਲ ਬਲ ਕੋ ਠਾਨਤਿ ਤੈਸੇ। ਧਾਂਤੇ ਅਬਿ ਲਵਪੁਰਿ ਕੋ ਜਾਇ। ਪੁਨ ਕਰਿਹੌਂ ਜੈਸੇ ਬਨਿ ਆਇ' ॥੭॥ ਸ਼੍ਰੀ ਹਰਿਰਾਇ ਸੁਨੀ ਸਭਿ ਗਾਥਾ। ਧੀਰ

[1]ਜਿਸ (ਸਾਧਨ) ਦੇ ਕਰਦਿਆਂ ਨਿਜ ਸ੍ਵਰੂਪ ਦੇਖ ਲਵੇਂ। [2]ਇਕ ਰਸ ਹੈ, ਭਾਵ ਜ਼ਰੂਰੀ ਹੈ।
[1](ਮਰੇ) ਵੇਖਦਿਆਂ ਨੂਰੰਗੇ ਕੋਲ ਜਾ ਮਿਲੇ।

ਦੇਨਿ ਹਿਤ ਕਹਿ ਤਿਸ ਸਾਥ। 'ਭੂਪਨ ਕਹੁ ਇਹੁ ਧਰਮ ਮਹਾਨ।ਸ਼ਸਤ੍ਰ ਗਹਨਿ ਸ਼ੈਘਰੁ ਘਮਸਾਨਾ ॥ ੮ ॥ ਮਾਰਨ ਅਰੁ ਮਰਨੋ ਰਿਪੁ ਸੰਗ। ਧਨ ਅਵਿਨੀ ਹਿਤ ਕਰਿਬੇ ਜੰਗ। ਅਬਿ ਦਿਢ ਹ੍ਵੈ ਕੈ ਸੈਨ ਸਕੇਲਿ। ਮਿਲਹਿ ਨ੍ਰਿਪਤਿ ਸੋ* ਲੇਵੈ ਮੋਲਿ ॥੯॥ ਕਰਿ ਲਵਪੁਰਿ ਮੈਂ ਬਹੁ ਭਕਰਾਈ। ਪਾਵਹੁ ਢਤੇ ਮਚਾਇ ਲਰਾਈ।ਹਮ ਤੋਰੀ ਦਿਸ਼ਿ ਹ੍ਵੈ ਕਰਿ ਲਰੈਂ।ਜਿਤਿਕ ਸੈਨ ਸਭਿ ਸਨਮੁਖ ਕਰੈਂ ॥ ੧੦ ॥ ਹਿੰਮਤ ਕੋ ਹਿਮਾਇਤੀ ਹਰਿ ਹੈ[1]। ਏਕ ਬਾਰ ਜੋ ਤਿਹ ਮੁਖ ਮੁਰਿ ਹੈ। ਰਾਜੇ ਅਨਿਕ ਮਿਲੈਂ ਤੁਝ ਆਇ। ਜਾਨੈਂ ਤੋਰੋ ਭਲੋ ਸੁਭਾਇ ॥੧੧॥ਹੈ[2] ਦਲ ਚਵੈ ਹਜ਼ਾਰ ਅਢਾਈ। ਹਮਰੇ ਸਾਥ ਸਦਾ ਸੁਖ-ਦਾਈ। ਅਬਿ ਲਰਿਬੇ ਹਿਤ ਰਾਖੈਂ ਔਰ।ਕਰਹਿਂ ਜੰਗ ਚਿਤ ਹ੍ਵੈ ਜਿਸ ਠੌਰ ॥੧੨॥ ਤਹਿਂ ਤੋਰੇ ਹਮ ਬਨੈਂ ਸਹਾਇਕ। ਜਸੋਂ ਕਸੋਂ ਕਰਹਿਂ ਤੁਰਕ ਗਨ ਘਾਇਕ। ਬਿਨਾਂ ਜੁੱਧ ਤੇ ਅਪਰ ਉਪਾਇ। ਨਹਿਂ ਤੋਰੇ ਢਿਗ ਕੋ ਬਨਿ ਆਇ॥੧੩॥ ਨਾਂਹਿ ਤ ਦੂਰ ਲਗੌ ਗਨ ਦੇਸ਼ਾਦਿਲੀ ਕੇ ਅਨੁਸਾਰ ਅਸ਼ੇਸ਼। ਰਹਿਬੇ ਕੀ ਬਿਧਿ ਬਨੈ ਨ ਕਤਹੂੰ। ਸਭਿ ਅਪਨਾਇ ਲੇਹਿ ਜਿਤ ਤਿਤਹੂੰ ॥੧੪॥ ਜਾਵਦ[3] ਸਗਰੇ ਦੇਸ਼ ਦੁਹਾਈ। ਫੇਰਹਿ ਨਹਿਂ ਨੌਰੰਗ ਬਰਿਆਈ। ਭਾਵਦ ਹੈ ਉਪਾਇ ਕੇ ਜੋਗ। ਲਰਿਬੇ ਹੋਤੁ ਸਕੇਲਹੁ ਲੋਗੁ ॥ ੧੫ ॥ ਦਲ ਮੁਕਾਬਲੇ ਰਨ ਕੇ ਹੋਵਹਿਂ। ਤਬਿ ਹਮ ਆਇ ਤੋਹਿ ਕਉ ਜੋਵਹਿਂ। ਸਿੱਖ ਸਖਾ ਸਭਿ ਲੇਹਿਂ ਹਕਾਰ।ਤਵ ਸਹਾਇ ਕੋ ਕਰਹਿਂ ਉਦਾਰ[4]†'॥੧੬॥ ਦਾਰਸ਼ਕੋਹ ਸੁਨਤਿ ਕਰ ਜੋਰੇ। ਹ੍ਵੈ ਅਧੀਨ ਮਨ ਕਰਤਿ ਨਿਹੋਰੇ[5]। 'ਨਿਸ਼ਚੈ ਨਿਜ ਸਰੂਪ ਕੇ ਮਾਹੂੰ। ਤੁਮਰੀ ਤਹਿਂ ਸਹਾਇਤਾ ਚਾਹੂੰ ॥ ੧੭ ॥

---

[1]ਹਿੰਮਤ ਦਾ ਹਮੈਤੀ ਰੱਬ ਹੈ ਭਾਵ ਤੂੰ ਹਿੰਮਤ ਕਰ ਖੁਦਾ ਮਦਦ ਕਰੇਗਾ। [2]ਘੋੜਿਆਂ ਦਾ। [3]ਜਦ ਤਕ। [4]ਬੜੀ। [5]ਵਿਨਤੀ। *ਪਾਃ—ਕੋ।

†ਸਤਿਗੁਰਾਂ ਦੇ ਇਹ ਵਾਕ ਸ਼ਾਇਦ ਦਾਰਾਸ਼ਕੋਹ ਨੂੰ ਪਰਖਣ ਵਾਸਤੇ ਕਹੇ ਗਏ ਕਵਿ ਜੀ ਨੇ ਦਰਸਾਏ ਹਨ, ਕਿਉਂਕਿ ਜੇ ਏਹ ਪੱਕੀ ਪੁੱਖੀ ਨੰਗੀ ਸਹਾਇਤਾ ਵਾਸਤੇ ਕਰੇ ਸਨ ਤਾਂ ਹੋ ਨਹੀਂ ਸਕਦਾ, ਕਿਉਂਕਿ ਫੇਰੋਂ ਸਤਿਗੁਰ ਹੁਕਮ ਦੇ ਗਏ ਸਨ ਕਿ ਤੁਸਾਂ ਜੰਗ ਨਹੀਂ ਕਰਨਾ, ਫਿਰ ਅੱਗੇ ਜਾਕੇ ਇਕ ਪ੍ਰਸੰਗ ਆਵੇਗਾ ਕਿ ਲੜਨ ਦੀ ਲੋੜ ਆ ਪਈ ਤੇ ਥੀ ਸ਼੍ਰੀ ਗੁਰੂ ਹਰਿ ਰਾਇ ਜੀ ਲੜੇ ਨਹੀਂ ਤੇ ਕਿਹਾ ਕਿ 'ਸਾਨੂੰ ਜੰਗ ਕਰਨ ਦਾ ਹੁਕਮ ਨਹੀਂ, ਭੋਲੇ ਪਿੱਛੇ ਹਨ ਉਨ੍ਹਾਂ ਦੀ ਰਾਖੀ ਆਪੇ ਕੋਈ ਕਰੇਗਾ'। ਇਤਨਾਂ ਹੁਕਮ ਮੰਨਣ ਵਾਲੇ ਕੱਦ ਸ਼ਹਿਜ਼ਾਦੇ ਨੂੰ ਕਹਿ ਸਕਦੇ ਹਨ ਕਿ ਅਸੀਂ ਜੰਗ ਨੂੰ ਤਿਆਰ ਹਾਂ ਤੇ ਤੇਰੀ ਥਾਵੇਂ ਲੜਾਂਗੇ। ਪਰ ਇਹ ਯਾਂ ਪਰਤਾਵੇ ਦੇ ਵਾਕ ਕਵੀ ਜੀ ਨੇ ਲਿਖੇ ਹਨ, ਯਾ ਉਨ੍ਹਾਂ ਨੂੰ ਗ਼ਲਤ ਸੋ ਮਿਲੀ ਹੈ ਯਾ ਆਖੇਪਕ ਹਨ।

ਚਾਰ ਦਿਵਸ ਕਹੁ ਜਗਤ ਤਮਾਸ਼ਾ। ਇਸ ਮਹਿੰ ਕਜ਼ਾ ਕਰਨੋ ਭਰਵਾਸਾ।
'ਸਗਲ ਪਦਾਰਥ ਜੋਗੁ ਵਿਜੋਗ। ਹੋਵਤਿ ਪਰਾਰਬਧ ਕੇ ਭੋਗ' ॥ ੧੯ ॥
ਅਰਜੋ ਗਯੋ ਜਹਿੰ ਕਹਿੰ ਰਿਪੁ ਸੰਗ। ਲਸ਼ਕਰ ਮੇਲਿ ਮਚਾਵੋਂ ਜਗ। ਜਹਿੰ
ਲਗਿ ਹੁਇ ਮੁਝ ਤੇ ਉਤਸਾਹੁ ਕਰੋਂ ਮਹਦ ਦੁਸ਼ਟਨਿ ਦਲ ਗਾਹੁ ॥੧੯॥
ਰਚਿ ਰਾਖੀ ਜੈਸੇ ਕਰਤਾਰ। ਹੁਇ ਸੋਈ ਸੋ ਕਰਹਿ ਨ ਟਾਰ'। ਇੱਤਜਾ-
ਦਿਕ ਕਹਿ ਕਰਿ ਨਿਜ ਗਾਥ। ਭਯੋ ਬਿਦਾ ਬਹੁ ਨਮਤਾ ਸਾਥ ॥ ੨੦ ॥
ਭੋਰੇ ਬਿਖੈ ਰੈਨ ਪੁਨ ਰਹਜੋ। ਖਾਨ ਪਾਨ ਨਿੰਦ੍ਰਾ ਸੁਖ ਲਹਜੋ। ਭੋਰ ਭਈ
ਪਹੁੰਚੇ ਹਲਕਾਰੇ। ਸ਼ੱਤ੍ਰੁ ਭੇਦ ਕਹੁ ਸਰਬ ਉਚਾਰੇ: ॥੨੧॥ 'ਕਈ ਹਜ਼ਾਰ
ਸੈਨ ਚਢਿ ਧਾਈ। ਤੁਰੰਤ ਤੁਰਤਿ[3] ਤੁਮਰੇ ਪਰ ਆਈ*। ਨੇਂਗ ਬਹੁ
ਭੇਜੇ ਉਮਰਾਵ। ਧਾਏ ਤੁਮ ਪਰ ਤਾਕਤਿ ਦਾਵ ॥ ੨੨ ॥ ਤੋਪ ਜੰਬੂਰਨਿ
ਲੈਨ[4] ਬਛੇਰੀ। ਧਾਵਤਿ ਆਇ ਨ ਕਰਿ ਹੈਂ ਛੇਰੀ। ਸੁਧਿ ਹਮ ਸੁਨਤਿ
ਆਪ ਢਿਗ ਆਏ। ਪੀਛੈ ਲਸ਼ਕਰ ਚਢਨ ਰਿਸਾਏ' ॥ ੨੩ ॥ ਦਾਰਬ਼ਕੋਹ
ਸੁਨਤਿ ਕਿਧ ਭਜ਼ਾਰੀ।ਮਿਲਿ ਸਤਿਗੁਰ ਸੋਂ ਗਿਰਾ ਉਚਾਰੀ। 'ਲਾਖਹੁੰ ਸੈਨਾ
ਅਬਿ ਚਢਿ ਆਈ। ਬੀਚ[5] ਨ ਥਛੋ ਰਹਜੋ, ਨਿਯਰਾਈ ॥੨੪॥ ਮੈਂ ਲਵ-
ਪੁਰਿ ਮੈਂ ਚਾਹਤਿ ਥਰਜੋ। ਲਸ਼ਕਰ ਆਨਿ ਨੇਰ ਥਭ ਕਰਜੋ। ਜੋ ਪੁਰਿ
ਵਹਿਰ ਪਲਾਇਤ ਜਾਵੋਂ। ਨਹਿੰ ਮਿਲਿ ਹੈ ਇਹ, ਦੂਰ ਸਿਧਾਵੋਂ ॥ ੨੫ ॥
ਲਵਪੁਰਿ ਪ੍ਰਵਿਸ਼ਨਿ ਮਤ ਹੈ ਮੇਰੋ। ਜਾਨਿ ਨ ਦੇਹਿ ਜਿ ਲਸ਼ਕਰ ਨੇਰੋ।
ਇਤੀ ਮਦਤ ਅਬਿ ਰਾਵਰ ਕੀਜੈ।ਚਮੂੰ ਸਕਲ ਅਟਕਾਇ ਸੁ ਦੀਜੈ ॥੨੬॥
ਜਥਾ ਢਰਕ ਮੁਝ ਸੋਂ ਪਰ ਜਾਇ। ਤੈਸੇ ਆਪ ਰਖਹੁ ਅਟਕਾਇ'। ਸੁਨਿ
ਸੰਮਤਿ[6] ਕੋ ਸਤਿਗੁਰ ਕਹਜੋ। 'ਕੁਤੋ ਤ੍ਰਾਸ ਤੁਮ ਏਤੋ ਲਹਜੋ ? ॥ ੨੭ ॥
ਇਹਾਂ ਠਹਿਰ ਹਮ ਲਰਹਿੰ ਅਗਾਰੀ। ਹਮਰੈ ਤੋਪ ਤੁਪਕ ਸਭਿ ਤਜ਼ਾਰੀ।
ਨਾਂਹਿ ਤ ਟੋਪੀ ਸਿਰ ਪਰ ਧਰੋ। ਬੈਠਿ ਪ੍ਰਮੇਸ਼ੁਰ ਸਿਮਰਨਿ ਕਰੋ ॥ ੨੮ ॥
ਲੋਕ ਪ੍ਰਲੋਕ ਭਖਤ ਚਹਿੰ ਜੋਈ। ਹਮ ਸਮਰਥ, ਜਾਚਹੁ, ਦੇਂ ਸੋਈ। ਰਣ
ਕਰਿ ਦਿੱਲੀ ਭਖਤ ਦਿਵਾਵੋਂ[†]। ਸਭਿ ਦੇਸ਼ਨ ਕੇ ਰਾਜ ਕਮਾਵੋਂ[‡] ॥੨੯॥
ਨਤੁਰ ਦੀਨ ਕੋ ਹੈ ਪਤਿਸ਼ਾਹੁ। ਅਚਲ ਭਖਤ ਪ੍ਰਭੁਪਤਿ ਤੁਮ ਪਾਹੁ'। "ਸ਼੍ਰੀ
ਗੁਰ! ਤੁਮ ਤੇ ਜਗ ਪਤਿਸ਼ਾਹਿਤਾ ਕੋ ਦਿਨ ਕੀ ਕੁਰੀ ਨਹਿੰ ਚਾਹਤਿ ॥੩੦॥

[1]ਪ੍ਰਾਰਬਧ ਦੇ ਭੋਗਾਂ (ਅਨੁਸਾਰ) ਸਾਰੇ ਪਦਾਰਥਾਂ ਦਾ ਸੰਜੋਗ ਵਿਜੋਗ ਹੁੰਦਾ ਹੈ। [2]ਕਾਹਲੀ ਨਾਲ ਤੁਰਦੀ। [3]ਦੀ ਕਤਾਰ [ਲੰਮੀ, ਲਾਈਨ Line]। [4]ਵਿਚ। [5]ਸਲਾਹ। [6]ਦਾਰਾ ਦੇ ਲਿਖਾਰੀ।

*ਪਾ:—ਤੁਰਤ ਤੁਰ ਤੁਰ ਤੁਮ ਪਰ ਆਈ। *ਪਾ:—ਦਿਖਵੋਂ। ‡ਦਿਖਾਵੋਂ।

ਬਨਹੁ ਸਹਾਇਕ ਬਿਚ ਪਰਲੋਕ। ਨਿਤ ਅਨੰਦ ਜਹਿੰ ਹੋਇ ਨ ਸ਼ੋਕ।
ਕਹਨੋ ਪਦਰ ਕੋ ਮੈਂ ਇਹੁ ਮਾਨਾ। ਹਰਖ ਸੋਗ ਜਿਸ ਬਿਖੈ ਮਹਾਨਾ ॥੩੧
॥ ਕੁਛ ਮੇਰੀ ਨਾਂਹਿਨ ਅਭਿਲਾਖਾ'। ਸ਼੍ਰੀ ਹਰਿਰਾਇ ਬਹੁਰ ਬਚ ਭਾਖਾ।
'ਭਖਤ ਦੀਨ ਕੋ ਤੁਮਰੇ ਭਾਗ।ਸਦਾ ਆਢਰੀਂ[1] ਤਹਿੰ ਲਿਵ ਲਾਗ ॥੩੨॥
ਅਬਿ ਤੂੰ ਗਮਨਹੁ ਹੁਇ ਸਵਧਾਨਾ। ਹਮ ਲਸ਼ਕਰ ਅਟਕਾਇੰ ਮਹਾਨਾ'।
ਸੁਨਤਿ ਬੰਦਗੀ ਕਰਿ ਜਬਿ ਗਯੋ। ਪੰਚ ਸਹੱਸ੍ਰ ਸੁਭਟ ਸੰਗ ਲਯੋ ॥੩੩॥
ਨੌਰੰਗ ਕੋ ਲਸ਼ਕਰ ਭਬਿ ਆਇਵ। ਤੋਪ ਜੰਬੂਰਨਿ ਕੋ ਗਨ ਲਯਾਇਵ।
ਭਰੀ ਸਕੇਲਨਿ ਸਕਲ ਕਰਾਇ। ਸਾਵਧਾਨ ਹੈ ਸ਼੍ਰੀ ਹਰਿਰਾਇ ॥ ੩੪ ॥
ਨਿਜ ਦਲ ਸਕਲ ਤੋਪ ਬਲ ਭਰੇ[2]।ਤੀਰ ਬਿਪਾਸਾ ਸਨਮੁਖ ਖਰੇ। ਇਕ
ਦੈ ਸ਼ਲਖ ਸਕਲ ਕਰਿਵਾਈ। ਧੁਨਿ ਤੇ ਅਵਨੀ ਨਭ ਗਰਜਾਈ ॥ ੩੫॥
ਧੂਮ ਉਛਲੋ ਅੰਧੇਰਾ ਭਯੋ। ਜਨੁ ਸਾਵਨ ਕੋ ਘਨ ਉਮਛਯੋ। ਨਦੀ ਤੀਰ
ਪਰ ਕਰਿ ਬਿਸਤਾਰੋ। ਖਰੋ ਕਰਨੋ ਅਪਨੋ ਦਲ ਭਾਰੋ॥੩੬॥ਜ਼ਰੀ ਬਾਦਲਾ
ਬ੍ਰਿੰਦ ਨਿਸ਼ਾਨ। ਬੀਚ ਚਮੂੰ ਕੋ ਦਮਕ ਮਹਾਨ। ਬਹੁ ਧੌਂਸੇ ਧੁੰਕਾਰਤਿ
ਐਸੇ। ਘੋਰਤਿ ਘਟਾ ਘੋਖ ਬਡ ਜੈਸੇ[3] ॥ ੩੭ ॥ ਨੌਰੰਗ ਕੋ ਲਸ਼ਕਰ ਜਬਿ
ਆਵਾ। ਜਾਨਨੋ ਦਾਰਸ਼ਕੋਹ ਬਿਰਾਵਾ। ਨਹੀਂ ਪਾਰਖਾ[4] ਤਿਨ ਤੇ ਹੋਈ।
ਟਿਕੇ ਤਹਾਂ, ਨਹਿੰ ਗਮਨੇ ਸੋਈ ॥ ੩੮ ॥ ਸੁਧਿ ਲੈਬੇ ਕੋ ਪਠਿ ਹਲਕਾਰੇ।
ਤਰਿ ਸਲਿਤਾ ਕੇ ਉਤਰੇ ਪਾਰੇ। ਜਾਇ ਤਹਾਂ ਦਲ ਗੁਰੂ ਨਿਹਾਰਾ।
ਉਮਛਯੋ ਲਰਨਿ ਹੇਤੁ ਥਲਿ ਭਾਰ॥੩੯॥ ਸਤਬ ਭੇਦ ਸੋ ਲੈ ਕਰਿ ਆਏ।
'ਦਾਰਸ਼ਕੋਹ ਗਯੋ ਅਗਵਾਏ। ਇਹ ਤੋ ਗੁਰੂ ਕੀ ਚਮੂੰ ਖਰੀ ਹੈ। ਅਪਨੇ
ਹਿਤ ਸਵਧਾਨ ਕਰੀ ਹੈ' ॥ ੪੦ ॥ ਭੇਤ ਪਾਇ ਕਰਿ ਦੂਤ ਪਠਾਏ। ਸ਼੍ਰੀ
ਹਰਿਰਾਇ ਨਿਕਟਿ ਸੋ ਆਏ। ਕਰੀ ਬੰਦਨਾ ਅਰਜ਼ ਗੁਜ਼ਾਰੀ। 'ਇਮ
ਨੌਰੰਗ ਉਮਰਾਵ ਉਚਾਰੀ ॥੪੧॥ ਤੁਮ ਕਨੋਂ ਲਰਨਿ ਹੇਤੁ ਭੇ ਖਰੇ। ਬਿਨ
ਕਾਰਨ ਕਨੋਂ ਮਗ ਮੈਂ ਅਰੇ'।ਸੁਨਿ ਸਤਿਗੁਰ ਹਰਿਰਾਇ ਬਖਾਨਾ। 'ਅਪਨ
ਹੇਤੁ ਹਮ ਹੈਂ ਸਵਧਾਨਾ ॥੪੨॥ ਪਤਿਸ਼ਾਹਿਤ ਮੈਂ ਰੌਰਾ ਅਹੈ। ਯਾਂਤੇ ਹਮ
ਭਰੋਸ ਨਹਿੰ ਲਹੈਂ। ਪ੍ਰਥਮ ਕੂਚ ਕਰਿ ਹਮ ਚਲਿ ਜਾਵੈਂ। ਪੁਨ ਪੀਛੇ ਕੋ
ਉਤਰਨਿ ਪਾਵੈ॥੪੩॥ਅਪਰ ਹਮਾਰੋ ਹੇਤੁ ਨ ਕੋਈ। ਮਗ ਮਹਿੰ ਮਿਲਹਿੰ

[1]ਸ਼ਾਬਾਸ਼। [2]ਆਪਣਾ ਸਾਰਾ ਬਲੀ ਦਲ ਤੋਪਾਂ ਨੂੰ ਭਰਕੇ। [3]ਜਿਵੇਂ ਘਟਾ ਬੜਾ ਬਬਦ ਕਰਕੇ ਗਰਜਦੀਆਂ ਹਨ। [4]ਪ੍ਰੀਖਿਆ।

ਨ ਸੈਨਾ ਦੋਈ'। ਸੁਨਤਿ ਦੂਤ ਨੇ ਆਨਿ ਬਖਾਨਾ। ਹਿਤ ਕਰਿ ਇਨ ਭੀ ਲੀਓ ਮਾਨਾ ॥ ੪੪ ॥ ਟਿਕੇ ਰਹੇ ਸਰਿਤਾ ਤੇ ਪਾਰ। ਸਤਿਗੁਰ ਭਏ ਬਹੁਰ ਅਸਵਾਰ। ਸਨੈ ਸਨੈ ਕਰਿ ਕੂਚ ਪਧਾਨਾ। ਸ਼ਲਖ ਬੰਦੂਕਨਿ ਕਰਤਿ ਮਹਾਨਾ ॥੪੫॥ਇਕ ਦਿਨ ਲਸ਼ਕਰ ਕੋ ਅਟਕਾਵਾ।ਸਲਿਤਾਬਾਰ ਨ ਉਤਰਨਿ ਪਾਵਾ।ਕੀਰਤਿਪੁਰਿ ਕੇ ਮਗ ਚਲਿਆਏ।ਪੁਨ ਨੌਕਾ ਤਮਾਗੀ ਸਮੁਦਾਏ ॥ ੪੬ ॥ ਦਿਵਸ ਆਗਲੇ ਉਤਰੇ ਪਾਰੀ। ਜੋ ਲਸ਼ਕਰ ਨੌਰੰਗ ਕੇ ਭਾਰੀ।ਦਾਰਸ਼ਕੋਹ ਸੁਖੈਨ ਪਧਾਨਾ। ਲਸ਼ਕਰ ਅਪਨੋ ਕਰਿ ਸਵਧਾਨਾ ॥੪੭॥ ਭੀਰ ਬਿਪਾਸਾ ਤੇ ਉਠਿ ਗਯੋ। ਲਵਪੁਰਿ ਬਿਖੈ ਪ੍ਰਵੇਸ਼ਨਿ ਕਿਯੋ। ਜਾਇ ਦੁਰਗ ਮੈਂ ਕੀਨਸਿ ਡੇਰਾ। ਦਰਬ ਜਵਾਹਰ ਜੋਤਿਕ ਹੇਰਾ ॥੪੮॥ ਕੋਸ਼ ਬਿਖੈ ਤੇ ਸਭਿ ਨਿਕਸਾਇਵ। ਲੈ ਨਿਜ ਸੰਗੈ ਤਮਾਰ ਕਰਾਇਵ। ਕਿਤਿਕ ਕਾਲ ਤਹਿੰ ਕੀਨਿ ਮੁਕਾਮੁ। ਕਰਨੋ ਸੁ ਸ਼ੂਮ ਬਿਨ ਦਲ ਅਭਿ-ਰਾਮੁ ॥ ੪੯ ॥ ਨੌਰੰਗ ਕੋ ਲਸ਼ਕਰ ਜਬਿ ਆਵਾ। ਕਈ ਲੱਛ ਭਟ, ਇਮ ਸੁਨਿ ਪਾਵਾ। ਕੀਨਸਿ ਤਮਾਰੀ[1] ਤੁਰਤ ਤਹਾਂ ਤੇ। ਦਰਬ ਜਵਾਹਰ ਲਿਏ ਮਹਾਂ ਤੇ ॥੫੦॥ ਸੈਗ ਥਾਹਨੀ ਕੀਨਸਿ ਪਮਾਨਾ। ਚਲਨੋ ਪੰਥ ਜਹਿੰ ਪੁਰਿ ਮੁਲਤਾਨਾ। ਕ੍ਰਮ ਕ੍ਰਮ ਕਰਿ ਉਲੰਘਨੋ ਸਭਿ ਦੇਸ਼। ਪੀਛੈ ਲਸ਼ਕਰ ਚਲਨੋ ਅਸ਼ੇਸ਼ ॥ ੫੧ ॥ ਕਈ ਕੋਸ ਸੋ ਚਲਤਿ ਅਗਾਰੀ। ਨੌਰੰਗ ਕੋ ਦਲ ਪਰਨੋ ਪਿਛਾਰੀ। ਜਾਇ ਥਰਨੋ ਮੁਲਤਾਨ ਮਝਾਰਾ। ਦਰਬ ਜਵਾਹਰ ਲੀਏ ਉਦਾਰਾ॥੫੨॥ਕਿਤਿਕ ਮੁਕਾਮ ਨਗਰ ਤਿਸ ਕਰਿ ਕੈ। ਚਢਿ ਪੁਨ ਚਲਨੋ ਸ਼ੀਘ੍ਰਤਾ ਧਰਿ ਕੈ। ਕੂਚ ਮੁਕਾਮ ਨਿਰੰਤਰ ਕੀਨੋ। ਢੱਠੇ ਭੁੱਖਰ* ਕੋ ਮਗ ਲੀਨੋ ॥ ੫੩ ॥ ਜਨੋਂ ਜਨੋਂ ਜਾਤਿ ਅਗਾਰੀ ਧਾਯੋ। ਤਨੋਂ ਤਨੋਂ ਕਟਕ ਪਿਛੈ ਉਮਡਾਯੋ। ਚਲਤਿ ਚਲਤਿ ਉਲੰਘਨੋ ਸਭਿ ਦੇਸ਼। ਤਜਿ ਦਿੱਲੀ ਕੋ ਰਾਜ ਅਸ਼ੇਸ਼ ॥ ੫੪ ॥ ਭਯੋ ਨਿਚਿੰਤ ਰਹਨੋ ਤਹਿੰ ਜਾਇ। ਸੈਨ ਸਕੇਲੀ ਪੁਨ ਸਮੁਦਾਇ। ਢੱਠੇ ਭੁੱਖਰ ਤੇ ਰਹਿ ਪਰੇ। ਕੇਤਿਕ ਮਾਸ ਬਿਤਾਵਨਿ ਕਰੇ।। ੫੫ ॥ ਅਪਨੇ ਰਾਜ ਸੀਮ[2] ਜਹਿੰ ਅਹੀ। ਤਹਿੰ ਨੌਰੰਗ ਕੀ ਸੈਨਾ ਰਹੀ†।

---

[1]ਤਿਆਰੀ ਕੀਤੀ (ਦਾਰਾਸ਼ਕੋਹ ਨੇ)। [2]ਦੇਸ। *ਕਵਿ ਜੀ ਦੀ ਇਹ ਵਾਕਫੀ ਭੀ ਬਿਲਕੁਲ ਠੀਕ ਹੈ। †ਔਰੰਗਜ਼ੇਬ ਦੇ ਮੁਲਤਾਨ ਅੱਪੜਨ ਤੋਂ ਪਹਿਲਾਂ ਦਾਰਾ ਦੂਰ ਕਰ ਚੁਕਾ ਸੀ, ਉਦੋਂ ਖਬਰ ਆਈ ਕਿ ਸ਼ੁਜਾ ਨੇ ਬੰਗਾਲ ਤੋਂ ਹਮਲਾ ਕਰ ਦਿੱਤਾ ਹੈ, ਇਸ ਕਰਕੇ ਔਰੰਗਜ਼ੇਬ ਮੁੜ ਗਿਆ ਦਿੱਲੀ ਨੂੰ, ਪਰ ਇਕ ਦਸਤਾ ਦਾਰਾ ਦੇ ਅਗਾਰ ਰਿਹਾ।

ਅੰਤਰ ਕਿਤਿਕ ਪਾਇ ਤਿਸ ਥਾਨ। ਥਸਤਿ ਭਏ ਨਿਜ ਦੇਸ਼ ਮਹਾਨ ॥ ਪ੬॥ ਪੁਨ ਚਢਿ ਗਮਨਜੋ ਦਾਰਸ਼ਕੋਹ। ਤਿਤ ਕੋ ਦੱਖਣ ਕੀ ਦਿਸ਼ਿ ਹੋਹੁ। ਪਹੁੰਚਜੋ ਜਹਾਂ ਦੇਸ਼ ਗੁਜਰਾਤ। ਲੂਟਿ ਕੂਟਿ ਲੀਨਸਿ ਤਹਿੰ ਜਾਤ ॥੫੭॥ ਲਸ਼ਕਰ ਸਮੁਖ ਜਾਇ ਪੁਨ ਹੋਵਾ। ਦੁਹੁ ਦਿਸ਼ਿ ਤੇ ਰਿਸ ਕੀਨਸਿ ਢੋਵਾ। ਦਾਰੁਣ ਸੈਘਰ ਰਚਜੋ ਮਹਾਨਾ। ਛੁਟੇ ਸ਼ਸਤ੍ਰ ਹਤਿ ਕੁ ਭਟ ਪ੍ਰਾਨਾ ॥ ੫੮ ॥ ਭਈ ਲਥੇਰ ਪਥੇਰ ਘਨੇਰੀ। ਗਰਜੀ ਤੋਪੈਂ ਤੁਪਕ ਬਡੇਰੀ। ਮਾਰੇ ਸੁਭਟ ਗਹੇ ਹੱਥਯਾਰਨਿ। ਬਿਜੈ ਕਰਨਿ ਨਿਜ ਸ੍ਵਾਮੀ ਕਾਰਨ ॥੫੯॥ ਬਾਜੀ ਚਢੇ ਬੀਰ ਬਲਵਾਨ। ਛਿੱਪ ਛੁਟਤਿ ਹੈਂ ਤੁਪਕ ਮਹਾਨ। ਹਨਹਿੰ ਢੇਰ ਕਰਿ ਤੋਮਰ ਤੀਛਨ। ਹਲਾਹਲੀ ਰਣ ਮਾਚਜੋ ਭੀਖਨ ॥ ੬੦ ॥ ਛੁਟਿ ਛੁਟਿ ਪ੍ਰਾਨ ਬੀਰ ਗਨ ਗਿਰੇ। ਕੇਤਿਕ ਤਰਫਤਿ ਘਾਇਲ ਪਰੇ। ਧੌਂਸੇ ਧੁੰਕਾਰਤਿ ਚਹੁੰ ਓਰੇ। ਚਲਹਿੰ ਬੇਗ ਤੇ ਗੋਰੀ ਗੋਰੇ॥੬੧॥ਲੋਥੇਂ ਜੁਥਪੋਥਨਾ ਭਈ[1]। ਵਾਹਨ ਪਗਨਿ ਧੂਲ ਤੇ ਛਈ[2]। ਸੋਣਿਤ ਗਿਰਹਿੰ ਰਕਤ, ਰਣ ਠੌਰ। ਬਧਹਿੰ[3]ਬੀਰ, ਰਣ ਮਾਦਜੋ ਰੌਰ*॥੬੨॥ਜਬਿ ਜਾਨਜੋ –ਨੌਰੰਗ ਦਲ ਘਨੇ। ਜੁੱਧ ਕਰਨਿ ਇਨ ਸੋਂ ਨਹਿੰ ਬਨੈ–। ਦਾਰਸ਼ਕੋਹ [1]ਬਿਲੋਕਿ ਬਿਚਾਰ।ਲੇ ਦਲ ਅਪਨੋ ਕੀਨਿ ਕਿਨਾਰਾ†॥੬੩॥ ਟਲਿ ਕਰਿ

---

[1]ਸਮੂਹ ਲੋਥਾਂ ਦਾ ਢੇਰ ਹੋਗਿਆ। [2]ਘੋੜਿਆਂ ਦੇ ਟੋਰਾਂ ਦੀ ਧੂੜ(ਲੋਥਾਂ)ਤੇ ਛਾ ਗਈ। [3]ਮਾਰਦੇ ਹਨ।

*ਪਾਃ–ਟੌਰ। †ਗੁਜਰਾਤ ਦੇ ਹਾਕਮ ਸ਼ਾਹ ਨਿਵਾਜ਼ ਨਾਲ ਮਿਲ ਕੇ ਦਾਰਾ ਨੇ ੨੦ ਹਜ਼ਾਰ ਫੌਜ ਨੌਜ ਲਈ, ਉਧਰ ਦੱਖਣ ਦੇ ਪਾਤਸ਼ਾਹਾਂ ਨਾਲ ਰੰਢ ਤੂਪ ਟੁਰੁ ਕੀਤੀ। ਇਧਰ ਜਸਵੰਤ ਸਿੰਘ ਰਾਜੇ ਨੂੰ ਰੰਢਣ ਲਈ ਦਾਰਾ ਨੇਧ ਪੁਰ ਤੋਂ ੫੦ ਕੁ ਮੀਲ ਉਰੇ ਪੁੱਜਾ ਤਾਂ ਰਾਜੇ ਵਲੋਂ ਟੁਨੇਹਾ ਮਿਲਿਆ ਕਿ ਮੈਂ ਔਰੰਗਜ਼ੇਬ ਨਾਲ ਲੜਨ ਨੂੰ ਤਯਾਰ ਨਹੀਂ। ਕਾਰਨ ਇਹ ਸੀ ਕਿ ਔਰੰਗੀ ਨੇ ਜਸਵੰਤ ਸਿੰਘ ਨੂੰ ਇਸਤੋਂ ਪਹਿਲੋਂ ਆਪਣੇ ਨਾਲ ਰੰਢ ਲਿਆ ਸੀ।ਸੋ ਦਾਰਾ ਨੇ ਅਜਮੇਰ ਦੇ ਇਲਾਕੇ ਅੱਪੜ ਕੇ ਅਜਮੇਰ ਦੀਆਂ ਪਹਾੜੀਆਂ ਤੇ ਮੋਰਚਾ ਦੇਨ ਲਿਆ। ਔਰੰਗਜ਼ੇਬ ਆਪ ਵਡੇ ਫੌਜ ਲੈਕੇ ਅੱਪੜ ਗਿਆ। ਜੋ ਜੰਗ ਕਵੀ ਜੀ ਨੇ ਇੱਥੇ ਦੱਸਿਆ ਹੈ ਸੋ ਇਸ ਮੋਕੇ ਦਾ ਜੁੱਧ ਹੈ। ਤਿੰਨ ਦਿਨ ਦੇ ਜੰਗ ਬਾਦ ਸ਼ਾਹ ਨਿਵਾਜ਼ ਮਾਰਿਆ ਗਿਆ ਤੇ ਦਾਰਾ ਦਿਲ ਤੋੜ ਕੇ ਅਹਿਮਦਾ ਬਾਦ ਨੂੰ ਭੱਜ ਗਿਆ। ਉਥੋਂ ਦੇ ਲੋਕਾਂ ਨੇ ਸ਼ਹਿਰ ਦੇ ਦੁਹੇ ਬੰਦ ਕਰ ਲਏ। ਦਾਰਾ ਅਤਿ ਦੁਖੀ ਤੇ ਬੇਹਾਲ ਕੱਛ ਚਲਾ ਗਿਆ, ਪਰ ਕੱਛ ਦਾ ਹਾਕਮ ਭੀ ਚੰਗੀ ਤਰ੍ਹਾਂ ਨਾ ਮਿਲਿਆ ਤਾਂ ਦਾਰਾ ਟੁਨ ਪੁਜਾ,ਇਏਂ ਦਾਂ ਅਫਗਾਨ ਹਾਕਮ ਉਸਦੇ ਕਿਸੇ ਗੱਲੋਂ ਬੜੇ ਹਿਸਾਨ ਵੇਠ ਸੀ।ਦਾਰਾ ਦੀ ਉਸਨੇ ਆਗਤ ਭਾਗਤ ਚੰਗੀ ਕੀਤੀ।ਇੱਥੇ ਦਾਰਾ ਦੀ ਇਸਤ੍ਰੀ ਗੁਜ਼ਰ ਗਈ। ਇੱਥੋਂ ਜਦ ਦਾਰਾ,

[ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਹੇਠ]

ਗਯੋ ਨ ਸਨਮੁਖ ਭਯੋ। ਵਰਕ ਸਾਥ ਨਿਜ ਡੇਰਾ ਕਿਯੋ। ਕਵਿ ਸੰਤੋਖ ਸਿੰਘ ਇਸੀ ਪ੍ਰਕਾਰ। ਨੌਰੰਗ ਲੀਨਸਿ ਰਾਜ ਉਦਾਰ ॥ ੬੪ ॥

ਇਤਿ ਸ਼੍ਰੀ ਸਕਲ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਦਾਰਾਸ਼ਕੋਹ' ਪ੍ਰਸੰਗ ਵਰਣਨੰ ਨਾਮ ਅਸ਼ਟ ਦਸਮੀ ਅੰਸੂ ॥ ੧੮ ॥

੧੯. [ਦਾਰਾਸ਼ਕੋਹ ਤਕੀਏ ਵਿਚ ਕੈਦ]।

ਦੋਹਰਾ ॥ ਇਮ ਲਰਿ ਦਾਰਸ਼ਕੋਹ ਬਹੁ ਚਿਤ ਮਹਿੰ ਕਰਨੋ ਵਿਚਾਰ ।–ਕੂਰ ਪਦਾਰਥ ਹੇਤੁ ਮੈਂ ਕਸ਼ਾ ਕਸ਼ਾ ਕਿਯ ਉਪਚਾਰ ॥ ੧ ॥ ਚੌਪਈ ॥ ਨੀਕੇ ਹੈ ਇਨ ਕੋ ਹਿਤ ਤਸ਼ਾਗਨਿ। ਬੁਰੋ ਬਹੁਤ ਜੁਤਿ ਜਤਨ ਅਰਾਧਨਿ*। ਕਰੇ ਉਪਾਵ ਹਾਥ ਨਹਿੰ ਆਵਹਿ। ਪਰਾਲਬਧ ਪਰ ਮਨ ਸੁ ਟਿਕਾਵਹਿ ॥ ੨ ॥ ਸਤ੍ਰ ਆਤਮਾ ਕਰੋਂ ਬਿਚਾਰਨਿ। ਜੋ ਸਭਿ ਬੰਧੁ ਬਿਨਾਸ਼ਨਿ ਕਾਰਨ। ਸਲਤਨ[1] ਹਿਤ ਬਹੁ ਕਰੇ ਉਪਾਇ। ਪਰਾਲਬਧ ਬਿਨ ਕਿਮ ਕਰਿ ਆਇ ॥ ੩ ॥ ਅਬਿ ਨਿਰਵੈਰ ਹੋਇ ਮੈਂ ਵਿ[2]। ਕੈ ਗਿਰ ਮੈਂ ਬਸਿ ਤਪ ਕੋ ਕਰੌਂ–। ਇਮ ਨਿਸ਼ਚੈ ਕਰਿ ਸਭਿ ਕਿਛੁ ਤਸ਼ਾਗਾ। ਲਸ਼ਕਰ ਜਿਤਿਕ ਹੁਤੋ ਸੰਗ ਲਾਗਾ ॥ ੪ ॥ ਸਭਿਹਿਨਿ ਕੋ ਦੈ ਮੁਕਤਾ ਹੀਰ। ਕਰੇ ਬਿਸਰਜਨ ਬਲੀ ਸੁ ਬੀਰ। ਜਥਾ ਜੋਗ ਸਭਿ ਕੋ ਦੇ ਮੋਦ।ਦਿਏ ਖਿੰਥਾਦਿ ਚਾਰਹੂੰ ਕੋਦ ॥ ੫ ॥ ਏਕ ਨਫਰ ਕੋ ਰਾਖਨੋ ਸੰਗ। ਤਸ਼ਾਗਨੋ ਸ਼ਾਹ ਥੋਸ ਜੋ ਅੰਗ। ਚਾਹਨੋ –ਪਰਬਤ ਬਾਸੀ ਹੋਇ। ਭੋਗਹਿ ਪਰਾਲਬਧ ਤਨ ਜੋਇ–॥ ੬॥ ਚਲਿ ਬਹੁ ਦੇਸ਼ ਉਲੰਘਨਿ ਕਰਨੋ। ਆਨ ਪੁਆਧ[3] ਬਿਖੈ ਪੁਨ ਬਰਨੋ। ਹੁਤੋ ਦਾਇਰਾ[4] ਪਿਖਿ ਇਕ ਗ੍ਰਾਮ। ਉਤਰਨੋ ਤਹਾਂ ਕਰਨਿ ਬਿਸ੍ਰਾਮ ॥ ੭ ॥ ਹਯ ਲਗਾਇ

---

[1]ਪਾਤਸ਼ਾਹੀ। [2]ਪਹਾੜ ਦੀ ਤ੍ਰਾਈ ਦਾ ਦੇਸ਼। (ਅ) ਖਰੜ ਸਰਹਿੰਦ ਆਦਿ ਦਾ ਇਲਾਕਾ। [3]ਤਕੀਆ। *ਪਾ:–ਬਿਸ਼ਾਗਨਿ।

[ਪਿਛਲੇ ਪੰਨੇ ਦੀ ਬਾਕੀ ਟੂਕ]

ਨੇ ਕੁਝ ਕੀਤੀ ਏ ਜੂਨ ਦੇ ਪਠਾਣ ਹਾਕਮ ਨੇ ਉਪਰੋਂ ਤਾਂ ਵਰੇਗੀ ਲਈ, ਪਰ ਮਗਰੋਂ ਆਪਣੇ ਭਰਾ ਨੂੰ ਘੱਲਕੇ ਦਾਰਾ ਨੂੰ ਕੈਦ ਕਰਕੇ ਦਿੱਲੀ ਘੱਲ ਦਿਤਾ। ਜਿਵੇ ਔਰੰਗਜ਼ੇਬ ਨੇ ਉਸ ਦੀ ਮਤਿ ਏ ਸਤਿਕਾਰੀ ਕਰਕੇ ਮੁਸਲਮਾਨਾਂ ਦਾ ਫਤਵਾ ਦਿਵਾਕੇ ਕਿ ਇਹ ਮੁਸਲਮਾਨ ਦੀਨ ਤੋਂ ਨਮੁਕਰ ਹੈ, ਦਾਰਾ ਨੂੰ ਮਰਵਾ ਦਿਤਾ। ਕਵਿ ਜੀ ਦਾ ਦਿਤਾ ਹਾਲ ਸਾਰਾ ਹੋਰ ਇਤਿਹਾਸਕਾਂ ਨਾਲ ਠੀਕ ਢੁਕਦਾ ਹੈ,ਕੇਵਲ ਦਾਰਾ ਦੇ ਫੜੇ ਜਾਣ ਦਾ ਹਾਲ ਸ਼ਲਾਕੁ ਹੋਰਵੇਂ ਹੈ। ਹੋ ਸਕਦਾ ਹੈ ਕਿ ਜੂਨ ਦੇ ਹਾਕਮ ਨੇ ਫੜਨ ਵਾਸਤੇ ਕੋਈ ਐਸੀ ਰਚਨਾ ਰਚੀ ਹੋਵੇ ਯਾ ਰਵਾਯਤਨ ਚਲੇ ਆਏ ਹਾਲ ਨੂੰ ਕਵੀ ਜੀ ਨੇ ਅੰਕਿਤ ਕੀਤਾ ਹੈ, ਕਿਉਂਕਿ ਮੁਢੀ ਫਕੀਰਾਂ ਵਿਚ ਦਾਰਾ ਬਾਬਤ ਐਸੇ ਹਾਲਾਤ ਦੇ ਪਤੇ ਜ਼ਬਾਨੀ ਰਵਾਨੀ ਚਲਦੇ ਹਨ।

ਹਿਤ ਭੋਜਨ ਤਯਾਰੀ। ਕਰਤਿ ਭਏ ਆਨਨ ਢਿਗ ਥਾਰੀ[1]। ਪਾਵਕ ਦਈ ਸਾਰਿਬੇ ਕਾਰਨ। ਨਫਰ ਸੁ ਈਂਧਨ ਲਗਨੋ ਨਿਹਾਰਨ ॥੯॥ ਦਾਰਸ਼ਕੋਹ ਫੂਕ ਜਬਿ ਮਾਰੀ। ਪਰੀ ਰਾਖ ਊਪਰ ਮੁਖ ਦਾਰੀ[2]। ਜਾਰੀ ਗਈ, ਨ ਜਾਨਤਿ ਜਾਰਨਿ[3]। ਭਯੋ ਫਕੀਰ ਨੇ ਕਰਨੋ ਨਿਹਾਰਨ ॥ ੯ ॥–ਅਤਿਸ਼ੈ ਭਾਗਵਾਨ ਨਰ ਕੋਈ। ਦੀਰਘ ਮਸਤਕ ਦੀਪਤਿ ਜੋਈ। ਦੇਖਤਿ ਜਾਨਨੋ ਜਾਇ ਸੁਸ਼ੀਲਾ। ਰੂਪ ਛਬੀਲਾ, ਰਿਦਾ ਗਹੀਲਾ–॥ ੧੦ ॥ ਇਤਨੇ ਬਿਖੇ ਨਫਰ ਸੋ ਆਵਾ। ਭਸਮ ਸ਼ਮਸ ਪਰ ਪਿਖਿ ਮੁਰਝਾਵਾ। ਦੁਖਨੋ ਅਧਿਕ ਹੀ ਗਿਨਤਿ ਦੁਹੇਲਾ[4]। ਅਖਿਲ ਬੈਸ ਜੋ ਰਹਨੋ ਸੁਹੇਲਾ ॥੧੧ ॥–ਸਕਲ ਮੁਲਖ ਕੀ ਸਲਤਨ ਵਾਰੋ। ਗਨ ਅਵਨੀਪਤਿ ਕਰਤਿ ਜੁਹਾਰੋ[5]। ਜਹਿਂ ਕਹਿਂ ਹੁਕਮ ਜਾਂਹਿ ਕੋ ਮਾਨੈਂ। ਕਹੈਂ ਕਹਾਂ ਲਗਿ ਮਹਦ ਮਹਾਨੈ॥ ੧੨ ॥ ਸੋ ਏਕਾਕੀ ਪਾਵਕ ਜਾਰਤਿ। ਬਦਨ ਸਮੀਪ ਫੂਕ ਕੋ ਮਾਰਤਿ। ਦੀਰਘ ਸ਼ਮਸ ਭਸਮ ਪਰ ਰਹੀ। ਚਿਤ ਮਹਿਂ ਕਿਛੁ ਦੁਖ ਪਾਵਤਿ ਨਹੀਂ ॥ ੧੩ ॥ ਕਰਤਿ ਫਕੀਰਨਿ ਕੀ ਨਿਤ ਸੰਗਤਿ। ਸੁਨਤਿ ਬਚਨ ਬਹੁ ਬੈਠਹਿ ਪੰਗਤਿ। ਬਰਜਿ ਰਹੇ ਕਹਿ ਕਹਿ ਨਰ ਸਯਾਨੇ। ਹਾਨ ਲਾਭ ਲਖਿ ਕਹਨੋ ਨ ਮਾਨੇ ॥ ੧੪ ॥ ਅਪਨੋ ਕਰਮ ਜਾਨਿ ਕਰਿ ਐਸੇ। ਅਬਿ ਨ ਬਿਸੂਰਤਿ ਦੁਖ ਕਰਿ ਕੈਸੇ। ਇਸ ਤੇ ਛੋਭ ਹੋਤਿ ਚਿਤ ਮੇਰੇ–। ਨਫਰ ਚਿਤਵ ਇਮ ਕਹਿ ਤਿਸ ਬੇਰੇ ॥ ੧੫ ॥ 'ਸ਼ਮਸ ਹਾਲ ਕਯੋਂ ਦੇਖਤਿ ਨਾਂਹੀ ? ਪਰੀ ਭਸਮ ਉਡ ਕਰਿ ਜਿਸ ਮਾਂਹੀ। ਸੰਗਤਿ ਕਰਤਿ ਜੁ ਰਹਨੋ ਫਕੀਰਨਿ। ਪੂਜਤਿ ਵਸਤੁ ਦੇਤਿ ਸਮ ਪੀਰਨਿ॥ ੧੬॥ ਸਲਤਨ ਕਾਜ[6] ਨ ਚਿਤ ਕਰਿ ਕਰੈ। ਛਲ ਬਲ ਕੋ ਉਰ ਢਿਕਰ ਨ ਧਰੈ। ਅਪਨੇ ਸਮ ਸਾਧਨ ਸਿਖਰਾਯੋ। ਤਿਸ ਕ੍ਰਿਤ ਕੋ ਅਬਿ ਅਸ ਫਲ ਪਾਯੋ ॥ ੧੭ ॥ ਸੀਖ ਦੇਤਿ ਸਗਰੇ ਹਿਤਕਾਰੀ। ਮੈਂ ਤੁਬਿ ਕਹਤਿ ਰਹਨੋ ਬਹੁ ਬਾਰੀ। ਸੁਨਿ ਕੈ ਨਹੀਂ ਏਕ ਕੀ ਮਾਨੀ। ਸਹਹੁ ਕਸ਼ਟ ਆਪਦਾ ਮਹਾਨੀ[7] ॥ ੧੮ ॥ ਸੁਨਿ ਕੈ ਦਾਰਸ਼ਕੋਹ ਸੁਜਾਨਾ। ਹੇਰਿ ਨਫਰ ਕੋ ਝਿਰਕਨਿ ਠਾਨਾ। 'ਸੁਨਿ ਮੂਰਖ! ਤੇਂ ਕਛੁ ਨ ਜਾਨੀ। ਮਹਿਮਾ ਜੋ ਸਤਿਸੰਗ ਮਹਾਨੀ ॥ ੧੯॥ ਦੇਖਹੁ ਗੁਨ ਮੁਝ ਕੋ ਜਿਮ ਭਯੋ। ਇਤੋ ਸਮਾਜ ਸ ਸਲਤਨ[8] ਗਯੋ। ਦੇਸ਼, ਕੋਸ਼ ਕੁਛ ਗਿਨਤੀ

[1]ਪਾਣੀ। [2]ਦਾੜ੍ਹੀ। [3](ਅਗ)ਜਲਾਵਣਾ ਨਹੀਂ ਮੰਨੀ ਜਾਣਦਾ। [4]ਦੁਖਦਾਈ (ਸਮੇਂ ਨੂੰ) ਵਿਚਾਰ ਕੇ। [5]ਨਮਸਕਾਰਾਂ ਕਰਦੇ। [6]ਸਲਤਨਤ ਦਾ ਕੰਮ। [7]ਸਾਂਭ ਪੋਤੜਾਗੀ ਦੇ।

ਨਾਂਹੀ। ਸਭਿ ਜਗ ਕੀ ਪ੍ਰਿਯਤਾ[1] ਜਿਸ ਮਾਂਹੀ॥੨੦॥ਤਿਸ ਤੇ ਮੁਝ ਕੌ ਸ਼ੋਕ ਨ ਬਜ਼ਾਪਾ। ਨਹਿੰ ਕਿਹ ਸਮੈਂ ਰਿਦੈ ਸੰਤਾਪਾ। ਇਕ ਇਰਾਟਕਾ ਜਾਇ ਗਵਾਈ। ਤਿਹ ਸਮਸਰ ਭੀ ਨਹਿੰ ਦੁਖਦਾਈ ॥ ੨੧ ॥ਲਾਭ ਹਾਨ ਜਗ ਰਾਜ ਮਹਾਨਾ[2]। ਰਹੀ ਮੋਹਿ ਚਿਤ ਬ੍ਰਿਤੀ ਸਮਾਨਾ। ਇਹ ਸੰਤਨ ਕੌ ਅਧਿਕ ਪ੍ਰਤਾਪੁ। ਹਰਖ ਨ ਸ਼ੋਕ ਮੋਹਿ ਚਿਤ ਬਜ਼ਾਪੁ[3] ॥ ੨੨ ॥ ਸੁਨਿ ਕਰਿ ਨਫਰ ਨ ਮਹਿੰਮਾ ਜਾਨੈ। ਤਉ ਤਰਕਬੋ ਤਿਸ ਕੌ ਠਾਨੈ। ਗਜ ਮੁਕਤਾ ਕੀ ਜਥਾ ਬਡਾਈ। ਚਿਰਮਰ* ਗਾਹਕ[4] ਲਖਿ ਨ ਸਕਾਈ ॥ ੨੩ ॥ ਹੁਤੋ ਦਾਇਰੇ ਮਹਿੰ[5] ਦਰਵੇਸ਼। ਜਿਸਕੋ ਨਿਸ਼ਚੇ ਗਯਾਨ ਵਿਸ਼ੇਸ਼।ਬੋਲਨਿ ਸੁਨਿ ਬਿਲੋਕਬੋ ਕੀਨਿ। ਦਾਰਸ਼ਕੋਹ ਚੀਨਿ ਤਿਨ ਲੀਨਿ ॥੨੪॥–ਜਿਸ ਖੋਜਨ ਹਿਤ ਚਮੂੰ ਵਿਸ਼ੇਸ਼। ਫੈਲੀ ਦੇਸ਼ ਬਿਦੇਸ਼ ਅਸ਼ੇਸ਼। ਗਹਨੋ ਚਹੈ ਨੌਰੰਗ ਮਤਿ ਮੰਦ। ਸੋ ਇਹ ਜਾਨਨੋ ਪਰੈ ਬਿਲੰਦ ॥੨੫॥ ਸਤਿਸੰਗੀ ਬਡ ਸੁਨਨੋ ਅਗਾਰੇ। ਭਲੇ ਜਾਨਿ ਚਿਤ ਚਹਤਿ ਨਿਹਾਰੇ–। ਆਇ ਫਕੀਰ ਸੁ ਬੈਠਨੋ ਪਾਸ। ਸਾਦਰ ਮ੍ਰਿਦੁਲ ਸੁ ਬਾਕ ਪ੍ਰਕਾਸ਼ ॥ ੨੬ ॥ 'ਧੰਨ ਤੋਹਿ ! ਜਨਨੀ ਬਡ ਧੰਨ ! ਸੰਤ ਸਮੂਹ ਕਰੇ ਸੁ ਪ੍ਰਸੰਨ। ਕੂਰ ਪਦਾਰਥ ਬਿਨਸਨ ਹਾਰੇ। ਕਹਾਂ ਸ਼ੋਕ, ਤੁਮ ਕੌ ਇਹ ਧਾਰੇ ॥ ੨੭ ॥ ਅਬਿ ਜਹਾਨ ਤੇ ਫਾਰਕ ਹੋਹੁ। ਤਜਾਗਹੁ ਜਿਤਿਕ ਬਾਸ਼ਨਾ ਮੋਹੁ। ਬਨਹੁ ਨਿਸ਼ੰਗ ਤ੍ਰਾਸ ਕੌ ਡਾਰਿ[6]। ਜਿਤ ਕਿਤ ਅਪਨੋ ਰੂਪ ਨਿਹਾਰਿ॥੨੮॥ਤਨੁ ਕੀ ਪਰਾਲਬਧ ਕਰਿ ਜੋਇ। ਸੰਕਟ ਪਰਹਿ ਕਿ ਸੁਖ ਕਿਤ ਹੋਇ। ਭੋਗਹੁ ਆਵੱਸ਼ਕ ਸੋ ਜਾਨਿ। ਮਿਟੈ ਨ ਕਨੌਂ-ਹੂੰ ਛੂਟਨੋ ਬਾਨ ॥ ੨੯ ॥ ਰੂਪ ਅਭੁਗਤਾ ਸਦਾ ਅਕਰਤਾ। ਤਾਂਹਿ ਸੰਭਾਰਹੁ ਰਿਦੈ ਬਿਰਤਤਾ[7]। ਊਚ ਅਵਸਥਾ ਮਹਿੰ ਬ੍ਰਿਤਿ ਤੇਰੀ। ਠਹਿਰੀ ਸੰਤਨਿ ਕ੍ਰਿਪਾ ਬਡੇਰੀ॥੩੦॥ਸਦਾ ਅਸੰਗ ਆਪ ਕੌ ਜਾਨਿ। ਤਨ ਕੇ ਹਾਨ ਨਹੀਂ ਤੁਵ ਹਾਨ। ਤਵ ਤਨ ਦੁਖ ਤੇ ਦੁਖ ਭੀ ਨਾਂਹਿ। ਕਹਾਂ ਪਦਾਰਥ ਤੇ ਸੁਖ ਪਾਂਹਿ ॥ ੩੧ ॥ ਪ੍ਰਾਪਤਿ ਭਾ ਸੁਖ ਬਡ ਅਬਿਨਾਸੀ। ਅਹੰਬ੍ਰਾਸਮਿ ਮਹਿੰ ਬ੍ਰਿਤਿ ਬਾਸੀ। ਭਜਹੁ ਉਪਾਧਿ ਬਿਚਾਰਹੁ ਰੂਪ। ਮਿਲਨੋ ਅਨੰਦ ਸਮੁੰਦ੍ ਅਨੂਪ ॥ ੩੨ ॥ ਜਿਸ ਪਦ ਯੋਗੀ ਸਦਾ ਅਰਾਧਹਿੰ। ਕੋਟਿ ਜਤਨ

---

[1]ਪਿਆਰ। [2]ਜਗ ਦੇ ਮਹਾਨ ਰਾਜ ਦੇ ਲਾਭ ਅਤੇ ਹਾਨ ਵਿਚ। [3]ਲਾਲਚੀ ਦਾ ਗਾਹਕ। [ਵਿਸ਼ੇਸ਼ ਚਿਰ ਨਿਟੀਲ੍ਦੇ ਤਿਕਾ,ਲਾਲਚੀਆਂ]।[4]ਤਕੀਏ ਵਿਚ। [5]ਦੂਰ ਕਰਕੇ।[6]ਵਿਸ਼ੇਸ਼ ਕਰ ਦੇਣ ਹੋਏ ਦੇਕੇ। *ਪਾ:–ਚਿਰਮਨਿ। †ਹੋ ਸਕਦਾ ਹੈ ਕਿ ਅਸਲ ਪਾਠ–ਥਿਰੱਤਤਾ–ਹੋਵੇ, ਭਾਵ ਦਿਲ ਟਿਕਾ ਕੇ।

ਕਰਿ ਕਜੋ ਹੂੰ ਲਾਧਹਿੰ। ਸੋ ਤੇਰੇ ਹਸਤਾਮਲ[1] ਹੋਧੋ। ਸਤਿਸੰਗਤਿ ਕਰ੍ਨਾ ਤੇ ਜੋਧੋ'॥ ੩੩॥ ਇੱਤ੍ਯਾਦਿਕ ਕਰਿ ਬਾਕ ਬਿਲਾਸਾ। ਜਿਨ ਕੇ ਤਨ ਅਭਿਮਾਨ ਬਿਨਾਸ਼ਾ। ਦਾਰਸ਼ਕੋਹ ਮਸਤ ਸੁਨਿ ਹੋਧੋ। ਅੰਨ[2] ਮਨੋਰਥ ਉਰ ਤੇ ਖੋਧੋ ॥੩੪॥ਜੈਬੋ ਆਨ ਥਾਨ ਕੋ ਤ੍ਯਾਗਜੋ। ਅੰਤਰ ਬ੍ਰਿਤਿ ਕੇ ਰਸ ਮਹਿੰ ਪਾਗਜੋ।—ਦੁਸ਼ਮਨ ਗਹੋ ਆਜ ਹੀ ਆਇ। ਕਰਜੋ ਜਿ ਚਹੈ ਦੇਹਿ ਮਰਵਾਇ ॥ ੩੫ ॥ ਅੰਤ ਵੈਤ ਤਨ ਕਹਾਂ ਸਨੇਹੁ। ਨਿਸ਼ਚੈ ਬਿਨ-ਸਨ ਗਤਿ ਕਬਿ ਲੇਹੁ[3]—। ਦ੍ਰਿੜ੍ਹ ਸੰਕਲਪ ਜਬਹਿ ਇਮ ਕੀਨਿ। ਸਕਲ ਸਮਾਜ ਨਫਰ ਕੋ ਦੀਨ ॥ ੩੬ ॥ ਜ਼ੇਵਰ ਜਰੇ ਜਵਾਹਰ ਸਾਰੇ। ਸ਼ਸਤ੍ਰ ਬਸਤ੍ਰ ਹਯ ਸਹਿਤ ਉਦਾਰੇ।ਦੇ ਸਰਬੰਸ ਕਹ੍ਯੋ 'ਅਬਿ ਜਾਹੁ। ਬੈਠਿ ਸਦਨ ਮਹਿੰ ਸਭਿ ਸੋ ਖਾਹੁ' ॥ ੩੭ ॥ ਦੇਖਿ ਕਚਾਲ ਨਫਰ ਦੁਖ ਪਾਇ। ਤੁਦਤਿ ਆਪਨੇ ਧਾਮ ਸਿਧਾਇ। ਨ੍ਰਿਭੈ ਹੋਇ ਕਰਿ ਦਾਰਸ਼ਕੋਹੁ। ਬੈਠਜੋ ਬਿਨਸੇ ਮਾਨ ਰੁ ਮੋਹੁ ॥੩੮॥ ਹਿਤ ਚੈਰਨਿ ਨਰ ਮਿਲੇ ਘਨੇਰੇ। ਸਭਿ ਮਹਿੰ ਬੋਲਿ ਉਠਜੋ ਤਿਸ ਬੇਰੇ।'ਇਹੁ ਤਨ ਦਾਰਸ਼ਕੋਹੁ ਨਿਹਾਰੋ। ਆਇ ਗਹਹੁ ਰਿਪੁ! ਚਹੈ ਕਿ ਮਾਰੋ'॥੩੯॥ ਸੁਨਿ ਸੁਨਿ ਲੋਕ ਸਕਲ ਬਿਸਮਾਏ।—ਕਜੋਂ ਨਹਿੰ ਦੂਰੈ ਤ੍ਰਾਸ ਕੋ ਪਾਏ—। ਕੇਤਿਕ ਗਏ ਸੁਨਾਵਨਿ ਕਾਰਨ। ਜੋ ਜਹਿੰ ਕਹਿੰ ਫਿਰ ਕਰਹਿੰ ਨਿਹਾਰਨ ॥ ੪੦ ॥ ਨੌਰੰਗ ਕੋ ਉਮਰਾਵ ਬਡੇਰੇ। ਖੋਜਤਿ ਲਸ਼ਕਰ ਫਿਰਤਿ ਘਨੇਰੇ। ਤਿਨ ਸੋਂ ਕਹਜੋ ਜਾਇ ਤਤਕਾਲਾ। ਸੁਨਿ ਕਰਿ ਦੌਰੇ ਕੀਨਿ ਉਤਾਲਾ ॥੪੧॥ ਸਮਸਰ ਪਰਮਹੰਸ ਜਹਿੰ ਬੈਸਾ। ਨ੍ਰਿਭੈ ਤ੍ਰਿਲੋਕੀ ਪਤਿ ਹੈ ਜੈਸਾ ॥ ਆਨਿ ਬਿਲੋਕਜੋ ਦੁਸ਼ਟਨਿ ਧਾਇ। ਗਹਿ ਕਰਿ ਲੀਨਿ ਮਤੰਗ ਚਢਾਇ* ॥੪੨॥ ਲੈਕਰਿ ਦਿੱਲੀ ਪੁਰਿ ਕੋ ਗਏ। ਦੁਸ਼ਮਨ ਦੁਸ਼ਟ ਹਰਖ ਜੁਤਿ ਭਏ। ਪਾਪ ਆਤਮਾ ਨੌਰੰਗ ਮਹਾਂ। ਕਰਿ ਕੈ ਕੈਦ ਬਿਠਾਯਹੁ ਤਹਾਂ ॥੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਫਰ ਰਾਸੇ 'ਦਾਰਾ ਸ਼ਕੋਹ' ਪ੍ਰਸੰਗ ਵਰਨਨੰ ਨਾਮ ਦੋਵਯੁਤੰਵਿਸੰਤੀ ਅੰਸੂ ॥ ੧੯ ॥

੨੦. [ਦਾਰਾਸ਼ਕੋਹ ਕਤਲ]।

ਦੋਹਰਾ ॥ ਹਰਖਜੋ ਨੌਰੰਗ ਦੁਰਮਤੀ ਸ਼ਰ੍ਹਾ ਫਾਸ ਗਰ ਜਾਂਹਿ। ਚਾਹਤਿ ਹਤਿ ਬਡ ਭ੍ਰਾਤ ਕੋ ਲੇ ਮਸਲਤ ਸਭਿ ਪਾਂਹਿ ॥ ੧ ॥ ਚੌਪਈ ॥ ਜਹਿੰ ਦਰ-

[1]ਪ੍ਰਤੱਖ। [2]ਹੀਰੇ। [3]ਨਿਸ਼ਚੈ ਕਰੇ ਨ ਕਰੇ ਨਾਸ਼ ਦੀ ਦਸ਼ਾ ਲਵੇਗਾ। *ਇਹ ਭੀ ਦਰੁਸਤ ਹੈ, ਜੰਜੀਰਾਂ ਨਾਲ ਦੱਬਾ ਦਾਰਾ ਦੇਰੇ ਬਿਨਾਂ ਹਾਥੀ ਤੇ ਬਿਠਾ ਕੇ ਦਿੱਲੀ ਆਂਦਾ ਤੇ ਬਜ਼ਾਰਾਂ ਵਿਚ ਫੇਰਿਆ ਗਿਆ ਸੀ।

ਵੇਸ਼, ਕਿ ਨਿਪੁਨ ਮੁਲਾਨੇ। ਚਲਹਿੰ ਸ਼ਰ੍ਹਾ ਮਹਿੰ, ਜੋ ਬਹ ਮਾਨੇ[1]। ਸਭਿਕੇ ਨਿਕਟਿ ਪਠਾਵਨਿ ਕਰਸੋਲੇ ਕਾਗਦ ਕ੍ਹਾਤਾ ਜਿਮ ਧਰਸੋ[2]।੨।'ਸ਼ਰ੍ਹਾ ਵਹਿਰ ਐਸੇ ਇਹ ਚਲਸੋ। ਅਬਿ ਲੌ ਫਿਕਟ ਨਹਿੰ ਕੋ ਮਿਲਸੋ। ਮਾਰਨਿ ਉਚਿਤ ਲਖਹੁ ਬੁਧਿ ਸਾਬ*। ਲਿਖਹੁ ਨਿਸ਼ਾਨੀ ਨਿਜ ਨਿਜ ਹਾਬ[3]' ॥ ੩ ॥ ਸੁਨਿ ਨੌਰੰਗ ਕੋ ਸ਼ਾਲ ਮਲਾਨੇ। ਮੂਢ ਜਿ ਨਹਿੰ ਖੁਦਾਇ ਕੋ ਜਾਨੇ। 'ਮਾਰਨਿ ਉਚਿਤੈ' ਲਿਖਿ ਲਿਖਿ ਦੀਨਿ। ਨੌਰੰਗ ਕੋ ਛਰ ਉਰ ਬਹੁ ਕੀਨਿ ॥ ੪ ॥ ਜੇ ਲੋਭੀ ਲੰਪਟ ਕੁਕ੍ਰਿਆਦੇ। ਲਿਖਸੋ ਸਭਿਨਿ 'ਦੀਜਹਿ ਇਸ ਮਾਰੇ'। ਦੇਸ਼ ਬਿਦੇਸ਼ਨਿ ਜਹਿੰ ਕਹਿੰ ਸਾਰੇ। ਲਿਖਿ ਲਿਖਿ ਪਠਿ ਦੀਨੋ ਹਲਕਾਰੇ ॥੫॥ 'ਅਹੰਬ੍ਰਹਮ ਬੋਲਨਿ ਇਨ ਕੀਨਿ। ਬਨਸੋ ਖੁਦਾਇ ਆਪ ਕੋ ਚੀਨ। ਇਸ ਕੀ ਅਪਰ ਸਜ਼ਾਇ ਨ ਕੋਇ। ਹਤਿ ਸ਼ਮਸ਼ੇਰ ਪ੍ਰਾਨ ਦਿਹੁ ਖੋਇ' ॥੬॥ਅਰਬੀ[4]ਗਨ ਦਰਵੇਸ਼ ਮੁਲਾਨੇ। ਲਿਖਿ ਲਿਖਿ ਦੀਨਿ ਤ੍ਰਾਸ ਕੋ ਮਾਨੇ। ਜੇ ਨਿਸ਼ੰਗ, ਮਗ ਲਖਸੋ ਖੁਦਾਇ। ਨਹੀਂ ਤ੍ਰਾਸ ਨੌਰੰਗ ਤੇ ਪਾਇ

---

[1]ਜੋ ਸ਼ਰ੍ਹਾ ਵਿਚ ਵੱਲਣ ਵਾਲੇ ਚੰਗੇ ਮੁੱਲਾਂ ਤੇ ਬਹੁਤੀ ਮੰਨਤਾ ਵਾਲੇ ਦਰਵੇਸ਼ ਸਨ। [2]ਭਰਾ ਜਿਵੇਂ ਪਕ ਸ਼ਆ ਸੀ, ਕਾਗਜ਼ ਲੈ ਕੇ ਲਿਖ ਭੇਜਿਆ। [3]ਮਤਲਬੀ।

*ਦਾਰਸ਼ਕੋਹ ਵਲੋਂ ਔਰੰਗਜ਼ੇਬ ਦੇ ਨਾਮ ਇਕ ਦੁੱਕਾ ਅੱਜ ਤੱਕ ਕਿਤਾਬਾਂ ਵਿਚ ਮਿਲਦਾ ਹੈ:-"ਬਰਾਦਰੇ ਮਨ! ਪਾਦਸ਼ਾਹੇ ਮਨ! ਖਿਆਲੇ ਸਲਤਨਤ ਅਸਲਨ ਦਰ ਦਿਲ ਨ ਮਾਂਦਹ, ਦੁਆ ਓ ਫਰਜ਼ੰਦਾਨਿ ਦੁਆ ਰਾ ਮੁਬਾਰਿਕਬਾਦ। ਯਕ ਖ਼ਾਸ ਖ਼ਾਹੇ ਯਕ ਮਕਾਨ ਮੁਖ਼ਤਸਰ ਫਰਾਏ ਸ਼ਕੁਨਤ ਅਤਾ ਕੁਰਮਾ, ਤਾਕਿ ਬਰੋਸ਼ਾਇ ਆਫੀਯਤ ਨਿਸ਼ਸਤਹ ਬਰ ਆਏ ਰੋਜ਼ਤ ਮੁਕੁਰ ਬਾਸ਼ਮ"। ਜਿਸ ਦਾ ਮਤਲਬ ਇਹ ਹੈ-'ਮੇਰੇ ਭਰਾਤਾ ਜੀ! ਮੇਰੇ ਪਾਤਸ਼ਾਹ! ਬਾਦਸ਼ਾਹੀ ਦਾ ਖਿਆਲ ਮੇਰੇ ਦਿਲ ਵਿਚ ਉੱਕਾ ਹੀ ਨਹੀਂ ਰਿਹਾ, ਤੁਹਾਨੂੰ ਤੇ ਤੁਹਾਡੇ ਪੁਤਰਾਂ ਨੂੰ ਮੁਬਾਰਕ ਹੋਵੇ, ਇਕ ਖਾਸ ਇੱਛਾ ਹੈ ਕਿ ਇਕ ਨਿੱਕਾ ਜਿਹਾ ਮਕਾਨ ਰਹਿਣ ਲਈ ਬਖਸ਼ੋ ਤਾਂ ਜੋ ਆਰਾਮ ਨਾਲ ਬੈਠਾ ਤੁਹਾਡੇ ਲਈ ਦੁਆ ਕਰਦਾ ਰਹਾਂ'। ਜਿਸ ਦੇ ਜਵਾਬ ਵਿਚ ਔਰੰਗਜ਼ੇਬ ਨੇ ਲਿਖਿਆ ਕਿ "ਕਤਲੇ ਤੁਨਾਂ ਮੁਲਹਿਦ ਕਿ ਦਰ ਰਸਾਇਲ ਨਵਿਸ਼ਤਹ ਖੁਦ ਕਫਰੇ ਇਸਲਾਮ ਰਾ ਬਨਾਦਰਿ ਤੁਮ ਖੰਦਹ ਵਾਜਿਬੇ ਅਨਸਬ"। ਅਰਥਾਤ-'ਮੇਰੇ ਜਹੇ ਬੇਦੀਨ-ਜਿਸ ਨੇ ਆਪਣੇ ਲਿਖੇ ਰਿਸਾਲਿਆਂ (ਪਸਤਕਾਂ) ਵਿਚ ਕੁਫਰ ਤੇ ਇਸਲਾਮ ਨੂੰ ਜੋੜੇ ਭਰਾ ਲਿਖਣਾ ਹੈ-ਕਤਲ ਕਰਨਾ ਵਾਜਬ ਤੇ ਉਚਿਤ ਹੈ।" [ਦੇਖੋ ਨਾਰਥ ਪ੍ਰਦਾਸ਼ ਸੰਃ ਬਃ ਸਃ ਕ੍ਰਮਾਂਕ ਨਿੱਜ ਜੀ] ਇਸ ਤਰ੍ਹਾਂ ਦੇ ਲੇਖਾਂ ਤੋਂ ਪਤਾ ਲਗਦਾ ਹੈ ਕਿ ਕਵਿ ਜੀ ਦੇ ਲਿਖੇ ਹਾਲਾਤ ਉਨ੍ਹਾਂ ਨੂੰ ਮੁਢੀ ਫਕੀਰਾਂ ਦੇ ਲੇਖਾਂ ਯਾ ਰਵਾਯਤਾਂ ਤੋਂ ਮਿਲਦੇ ਹਨ।

॥੭॥ ਤਿਨਹੁੰ ਸਾਚ ਲਿਖਿ ਕਾਗਦ ਪਠੇ[1]। ਚਿਤ ਮਹਿੰ ਦੁਖੀ ਭਯੋ ਜਿਨ ਪਠੇ। 'ਸਭਿ ਬਿਧਿ ਦਾਰਸ਼ਕੋ ਹੁ ਸੁਜਾਨ॥ਪ੍ਰਾਨ ਹਾਨਿ ਕੋ ਉਚਿਤ ਨ ਜਾਨਾ ॥੮॥ ਜੋ ਜਿਸ ਕੋ ਹੋਵਹਿ ਦੁਖਦਾਈ। ਸ਼ਰ੍ਹਾ ਬੀਚ ਸੋ ਉਚਿਤ ਸਜ਼ਾਈ'। ਇਮ ਲਿਖਿ ਵਿਰਲੇ ਸੰਤ ਪਠਾਨਿ ਭੇਜਾ। ਜਿਸ ਪਢਿ ਦੁਖ ਜਨੁ ਛਟਤਿ ਕਰੇਜਾ ॥੯॥ ਲਿਖਤਿ ਭੀਨ ਸੋ ਅਪਰ ਬਹੱਤਰਾਜਹਿੰ ਕਹਿੰ ਤੇ ਭੇਜੇ ਕਹਿ ਉੱਤਰ। ਥੇ ਮੁਹਤਾਜ ਸੰਤ ਜਿ ਪੂਰੇ। ਤਿਨਹੁੰ ਨ ਲਿਖਨੋ ਕਹਨੋ ਤਿਸ[2] ਕੂਰੇ ॥੧੦॥ ਮਹਾਂ ਦੁਸ਼ਟ ਹੋਯਹੁ ਚਹਿ ਸਾਚਾ। ਲਿਖਨੋ ਸ਼ਰੀਅਨਿ ਕੋ ਸਭਿ ਬਾਚਾ। ਜਿਨਹੁੰ ਜਥਾਰਥ ਬਾਕ ਬਖਾਨੇ। ਪੱਖੀ ਦਾਰਸ਼ਕੋਹੁ ਸੁਜਾਨੇ ॥੧੧॥ ਤਿਨ ਕੇ ਸਾਥ ਬਿਰੋਧ ਬਢਾਯੋ। ਕੋਤਿਕ ਕੋ ਗਹਿ ਗਹਿ ਮਰਿਵਾਯੋ। ਸਰਮਦ ਨਾਮ ਏਕ ਦਰਵੇਸ਼। ਰਹਹਿ ਪੁਰੀ ਮਹਿੰ ਮਸਤਿ ਵਿਸ਼ੇਸ਼ ॥੧੨॥ ਪ੍ਰਭੁ ਕੋ ਰੰਗ ਰਚਨੋ ਨਿਤ ਰਹੈ। ਕਬਿ ਕਬਿ ਮੌਜ ਆਪਨੀ ਕਹੈ। 'ਦਾਰਸ਼ਕੋਹ ਸ਼ਾਹ ਹਮ ਕੀਨਿ। ਸਲਤਨ ਅਬਿਨਾਸ਼ੀ ਤਿਸ ਦੀਨਿ' ॥ ੧੩॥ ਸੁਨਿ ਸੁਨਿ, ਅਵਰੰਗ ਕੋ ਨਰ ਕਹੈਂ। ਰਿਸ ਤੇ ਜਰੈ ਅਧਿਕ ਦੁਖ ਸਹੈ। ਜਤ ਕਿਤ ਪੂਰਨ ਸੰਤ ਮਹਾਨੇ। ਤਿਨ ਤੇ ਸੁਨਹਿ ਭ੍ਰਾਤ ਜਸੁ ਕਾਨੇ ॥੧੪॥ ਪਾਇ ਕਸ਼ਟ ਕੋ ਚਿਤ ਰਿਸ ਭੀਨਾ। ਤਬਿ ਦੁਰਮਤੀ ਹੁਕਮ ਕਰਿ ਦੀਨਾ। 'ਲਾਸ਼ਭ[3] ਪਰ ਚਢਾਇ ਲੈ ਜਾਵਹੁ। ਚਹੁੰ ਦਿਸ਼ਿ ਪੁਰਿ ਕੇ ਬਿਦਤ ਫਿਰਾਵਹੁ' ॥ ੧੫॥ ਸਭਿ ਉਮਰਾਵ ਆਦਿ ਜੇ ਲੋਕ। ਸੁਨਿ ਕਰਿ ਬਿਸਮੇ ਧਰਿ ਉਰ ਸ਼ੋਕਾ ਕਹਿ ਨਹਿੰ ਸਕਹਿੰ ਅਧਿਕ ਡਰ ਧਾਰੈਂ। ਮਹਾਂ ਕੂਰ ਦੁਰਮਤੀ ਬਿਚਾਰੈਂ ॥ ੧੬ ॥ ਤਊ ਕਿਨਹੁੰ ਸਾਹਸ[4] ਕਰਿ ਭਾਰੀ। ਹਾਥ ਜੋਰ ਕਰਿ ਅਰਜ਼ ਉਚਾਰੀ। 'ਸ਼ਾਹੁਨਿ ਕੋ ਸੁਤ ਜੋਗ ਨ ਐਸੇ। ਹੁਕਮ ਦਿਯੇ ਰਾਸ਼ਭ[5] ਕੋ ਜੈਸੇ ॥੧੭॥ ਨਹਿੰ ਕਬਹੂੰ ਇਹ ਭਈ ਅਗਾਰੀ॥ਬੇ ਮਿਰਜਾਦਾ ਲੇਹੁ ਬਿਚਾਰੀ'॥ਸੁਨ ਸਜਾਨਨਿ ਤੇ ਬਹੁਰ ਬਖਾਨਾ। 'ਜਾਇ ਚਢਾਵਹੁ ਕਰੀ[6] ਮਹਾਨ॥੧੮॥ਪੁਰਿ ਕੇ ਜੇ ਦ੍ਵਾਦਸ਼ ਦਰਵਾਜ਼ੇ। ਸਭਿ ਪਰ ਫੇਰ ਕਰਹੁ ਬਿਨ ਲਾਜੇ। ਪੁਨ ਸਰਮਦ ਬਾਸਹੋ ਜਿਸ ਥਾਨਾ ਤਹਿੰ ਲੈ ਜਾਵਹੁ ਕਰਹੁ ਬਖਾਨ ॥ ੧੯ ॥–ਦੇ ਸਲਤਨ ਜੋ ਕਹਤ ਸਦੀਵ । ਆਜ

---

[1]ਜਿਨ੍ਹਾਂ ਨੇ ਖ਼ੁਦਾ ਦਾ ਰਾਹ (ਸੱਚ ਮੁਚ) ਪਛਾਣਿਆ ਸੀ, ਓਹ ਲੋਭੀਆਂ ਤੇ ਨਹੀਂ ਡਰਦੇ ਸਨ। ਉਨ੍ਹਾਂ ਨੇ ਸਚ ਕਾਗਤ ਤੇ ਲਿਖ ਕੇ ਘਲ ਦਿੱਤੇ। [2]ਝਾਕ ਦੁਰੇਗੇ ਨੂੰ। [3]ਗਧੇ। [4]ਹੌਸਲਾ। [5]ਹਾਥੀ।

ਕਰਹਿੰ ਬਿਨ ਯਾਂਕੋ ਜੀਵ[1]–'।ਸੁਨਤਿ ਹੁਕਮ ਕੋ ਚਾਕਰ ਗਏ। ਦਾਰਸ਼ਕੋਹੁ ਬਿਲੋਕਤਿ ਭਏ ॥ ੨੦ ॥ ਹਰਖ ਨ, ਸ਼ੋਕ ਨ, ਮਨ ਮਹਿੰ ਕੋਈ। ਦੁਖ ਸੁਖ ਬਿਖੈ ਬ੍ਰਿਤੀ ਸਮ ਹੋਈ। ਤੋਰੀ ਤਨ ਹੈਤਾ ਦ੍ਰਿੜ੍ਹ ਫਾਸ। ਜਿਸ ਕੈ ਮਰਿਬੇ ਕੋ ਨਹਿੰ ਤ੍ਰਾਸ ॥ ੨੧ ॥ ਹੈਦੇ ਸਹਿਤ ਤਬੈ ਗਜ ਆਯੋ। ਕਹਿ ਕੈ ਤਿਸ ਉਪਰਿ ਚਢਵਾਯੋ। ਸਿਰ ਪਰ ਬੰਧਿ ਸੋਹਰਾ ਦੀਨ। ਮਾਰਨਿ ਹੁਕਮ ਸੁਨਾਵਨਿ ਕੀਨਿ ॥੨੨॥ ਪੁਰਿ ਸਗਰੇ ਮਹਿੰ ਹਾਹਾਕਾਰ। ਅਧਿਕ ਸ਼ੋਕ ਤੇ ਕਰਹਿੰ ਉਚਾਰ। ਛਰਤਿ ਨ ਊਚੇ ਕਹੂੰ ਸੁਨਾਵੈਂ। ਅਵਰੰਗ ਮਹਾਂ ਕ੍ਰੂਰ ਲਾਖ ਪਾਵੈਂ ॥੨੩॥ ਸੈਭਨਿ ਕਰੁਨਾ ਦਾਰਸ਼ਕੋਹ। ਧੀਰਜ ਸਹਿਤ ਨ੍ਹੈਂਭੈ ਉਰ ਹੋਹੁ। ਗਜ ਫੇਰਸੋ ਦ੍ਵਾਦਸ਼ ਦਰਵਾਜੇ। ਲੈ ਗਮਨੈ ਜਹਿੰ ਸਰਮਦ ਰਾਜੇ ॥੨੪॥ ਅਵਰੰਗ ਕੋ ਤਬਿ ਹੁਕਮ ਸੁਨਾਯੋ। 'ਦਾਰਸ਼ਕੋਹੁ ਨਿਕਟ ਤੁਮ ਆਯੋ। ਬਖਸ਼ਤਿ ਸਲਤਨ ਜਿਸਹਿ ਹਮੇਸ਼। ਸਭ ਮਹਿੰ ਬਡ ਕਹਾਇ ਦਰਵੇਸ਼ ॥੨੫॥ ਬੋਲਤਿ ਕੂਰ ਲਾਜ ਨਹਿੰ ਆਵਤਿ। ਸਲਤਨ ਕਿਤਹੁੰ, ਪ੍ਰਾਨ ਅਬਿ ਜਾਵਤਿ'। ਸੁਨਿ ਸਰਮਦ ਸਭਿਸੋਗੀ ਜਾਨਿ। ਹੁਇ ਆਯਹੁ ਮਨ ਪ੍ਰੇਮ ਮਹਾਂਨ ॥੨੬॥ ਪਿਖਤਿ ਬਿਲੋਚਨ ਜਲ ਭਰਿ ਆਏ। ਨਹਿੰ ਸਨੇਹ ਤੇ ਬੋਲਸੋ ਜਾਏ। ਦਾਰਸ਼ਕੋਹੁ ਜਾਨਿ ਕਰਿ ਪ੍ਰੇਮ। ਟਾਰਿ ਸੋਹਰਾ ਬੋਲਸੋ ਏਮ ॥ ੨੭ ॥ 'ਪਠਨਿ ਸੁਨਾਨ ਅਰੁ ਭਾਖਨਿ ਕਰਨੇ। ਅਹੈ ਬ੍ਰਹਮ ਉਰ ਨਿਸ਼ਚੈ ਧਰਨੇ॥ਇਸੀ ਸਮੇਂ ਕੇ ਕਾਰਜ ਦੇਤੁ। ਲਖਹੁ ਸੰਤ ਜੀ ! ਬਨਹੁ ਸੁਚੇਤ ॥੨੮॥ ਕਸ ਛੋਲਹੁ ਤਨ ਹੈਤਾ ਮਾਂਹ। ਕ੍ਰਿਪਾ ਆਪ ਕੀ ਤੇ ਮਿਟ ਜਾਹੀਂ'। ਖਿਨ ਸਨਹਾਰ ਆਜ ਕੈ ਕਾਲੀ। ਤਿਸ ਕੀ ਚਿੰਤਾ ਕਹਾਂ ਬਿਸਾਲੀ[2] ॥ ੨੯ ॥ ਸੁਨ ਧੀਰਜ ਧਰਿ ਸਰਮਦ ਬੋਲਾ। 'ਹਮ ਨੇ ਸਲਤਨ ਦੀਨ ਅਛੇਲਾ। ਜੋ ਕਿਸਹੂੰ ਤੇ ਜਾਇ ਨ ਛਾਨੀ। ਅਬੈ ਸਦੀਵ ਥਾਵ ਦੁਖ ਹਾਨੀ।੩੦। ਸਲਤਨ ਕੂਰ ਪਾਇ ਗਰਬਾਇ। ਸੋ ਕਾਚਤ ਦਿਨ ਮਾਂਹੁ ਖਪ ਜਾਇ। ਅਲਪ ਕਾਲ ਮਾਹੁ ਹਮ ਤਨ ਤਜਾਗ। ਆਵਹੁੰ ਚਲੋ ਤੋਹਿ ਸੰਗ ਲਾਗੋ' ॥ ੩੧ ॥ ਇਮ ਕਹਿ ਕਰਸੋ ਪਰਸਪਰ ਦੇਰਾਨ। ਚਲਸੋ ਮਹਾਵਤ ਕਰਿ ਗਜ ਪੈਰਾਨ। ਜਾਇ ਉਤਾਰਸੋ ਦਾਰਸ਼ਕੋਹੁ। ਸੰਤ ਸਰੂਪ,ਨ ਜਿਸ ਕ ਮੋਹੁ ॥੩੨॥ ਨਿਰਦਯਾਲੁ ਜਹ ਨਰਕ ਸਥਾਨ[3]। ਬਹੁ

[1]ਜੀਵ ਤੇ ਬਿਨਾ ਭਾਵ ਨਾਸ਼ ਕਰਾਂਗਾ। [2]ਮਿਟ ਜਾਂਦੀ ਹੈ (ਦੇਰ ਲਗਤਾ)। [3]ਦਇਆਹੀਨ (ਜਲਾਦ ਦਾ), ਜਿਸ ਦਾ ਟਿਕਾਣਾ ਨਰਕ (ਵਿਚ ਹੋਵੇਗਾ)।

ਭੀਖਨ ਲੈ ਹਾਥ ।ਕ੍ਰਪਾਨ। ਮਾਰਿ ਉਤਾਰਨੋ ਸਿਰ ਧਰ ਹੂੰ ਤੇ*।ਨਿਕਸਨੋ ਸ਼ਬਦ ਤਬਹਿ ਉਰ ਹੂੰ ਤੇ ॥ ੩੩ ॥ 'ਅਹੰ ਬ੍ਰਹਮ' ਹੀ ਲੋਕਨਿ ਸੁਨਨੋ। ਨਿਸ਼ਚੈ ਪਾਕੈ ਸਭਿ ਨੈ ਗੁਨਨੋ। ਬਡੋ ਭ੍ਰਾਤ ਇਮ ਗਹਿ ਕੈ ਮਾਰਨੋ। ਕਰੈ ਪਾਪ ਪਰਲੋਕ ਬਿਗਾਰਨੋ ॥ ੩੪ ॥ ਅਪਰ ਭ੍ਰਾਤ ਦੁਇ ਛਲ ਕਰਿ ਮਾਰੈ। ਰਾਜ ਹੇਤੁ ਕੀਨਸਿ ਅਘ ਭਾਰੇ। ਜਹਿੰ ਕਹਿ ਕਰੀ ਕੁਮਤਿ ਬਡ ਪਾਪੀ। ਦਰਵੇਸ਼ਨਿ ਅਰੁ ਸੰਤ ਸਰਾਪੀ† ॥ ੩੫॥ ਕਥਾ ਸੁਨਤਿ ਸ਼੍ਰੋਤਾ ਸਵਧਾਨ। ਸਰਮਦ ਕਥਾ ਸੁਨੀ ਜਬਿ ਕਾਨ। ਬੂਝਨਿ ਕਰਨੋ 'ਕੌਨ ਇਹ ਭਯੋ ?। ਕਿਮ ਖ਼ੁਦਾਇ ਕੋ ਮਾਰਗ ਲਯੋ?'॥੩੬॥ਸੁਨਿ ਸ਼੍ਰੋਤਨਿ ਤੇ ਪ੍ਰਸ਼ਨ ਬਿਸਾਲਾ। ਸਰਮਦ ਕੀ ਜਿਮ ਕਥਾ ਰਸਾਲਾ। ਕਰੀ ਸੁਨਾਵਨਿ ਜਿਸ ਬਿਧ ਭਯੋ। ਜਿਮ ਅਵਰੰਗ ਮਰਿਵਾਵਨਿ ਕਿਯੋ ॥ ੩੭ ॥ ਸੰਤਪਨੋ ਸੰਤਨਿ ਕੋ ਜਿਸ ਮਹਿੰ। ਪਾਪਨਿ ਕੋ ਬਡ ਪਾਪ ਅਹੈਂ ਜਹਿੰ[1]। ਸੁਨਿ ਕਰਿ ਸਿੱਖ ਭਲੋ ਉਰ ਧਾਰੈਂ। ਨਹਿੰ ਸਾਧਨ ਕੋ ਕਬਿ ਤ੍ਰਿਸਕਾਰੈਂ ॥ ੩੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮਿ ਰਾਸੇ 'ਵਾਰਤਕੰਧੇ' ਪ੍ਰਥਮ ਬਰਨਨੰ ਨਾਮ ਤ੍ਰਿਸਤੀ ਅੰਸੁ ॥ ੨੦ ॥

੨੧. [ਸਰਮਦ]।

ਦੋਹਰਾ ॥ ਸਰਮਦ ਕੀ ਸੁੰਦਰ ਕਥਾ ਸ਼੍ਰੋਤਾ ਸੁਨਹੁ ਰਸਾਲ। ਆਤਮ ਕੋ ਬੱਖਸ਼ਾਤ‡ ਭਾ ਗ੍ਯਾਨੀ ਸੰਤ ਬਿਸਾਲ ॥੧॥ ਚੌਪਈ॥ ਮਾਤਾ ਪਿਤਾ ਧਨਾਢ ਬਡੇਰ। ਏਕ ਪੁੱਤ੍ਰ ਜਨਮਜੋ ਤਿਨ ਕੇ।ਬਹੁ ਦੁਲਾਰਿ ਤਿਨ ਪਾਰਨ ਕੀਨਾ। ਖਾਨ ਪਾਨ ਮਨ ਭਾਵਤਿ ਦੀਨਾ॥੨॥ਤਨ ਮਾਹੰਆਨਿ ਭਈਤ ਤੁਨਾਈ[2]। ਬੀਸਕ ਬਰਸਨਿ ਬੈਸ ਬਿਤਾਈ। ਭਾ ਪਰਲੋਕ ਮਾਤ ਪਿਤ ਕੇਰਾ। ਰਹਜੋ ਇਕਾਕੀ ਦਰਬ ਘਨੇਰਾ ॥ ੩ ॥ ਪੂਰਬ ਜਨਮ ਭਾਗ ਬਡ ਜਾਗੇ। ਸਾਤ-ਸੰਗਤਿ ਕਹੁ ਕਰਿਬੇ ਲਾਗੇ। ਸੰਤ ਬਿਦੇਸ਼ੀ ਉਤਰਨਿ ਹੇਤੁ। ਦਰਬ ਲਗਾਯਹੁ ਰਚੇ ਨਿਕੇਤ ॥ ੪ ॥ ਕਿਤਹੂੰ ਤੇ ਕੋ ਚਲਿ ਕਰਿ ਆਵੈ। ਚਾਂਪ ਪਾਵ ਨਿਸ ਬਿਖੈ ਟਿਕਾਵੈ। ਖਾਨ ਪਾਨ ਕੀ ਸੁਧਿ ਲੈ ਆਛੇ। ਦੇਤਿ ਪ੍ਰਯੰਕ ਸੁਪਾਤਿ ਬਿਛਾਛੇ[3] ॥ ੫॥ ਸਰਬ ਭਾਂਤ ਕੀ ਸੇਵਾ ਕਰੈ। ਚਾਂਪਹਿ ਚਰਨ

---

[1]ਧਰ ਹੈਂ। [2]ਜਿਸ (ਦੇ ਮਾਰੇ ਜਾਣ) ਵਿਚ ਮਿਤਾਂ ਨੂੰ ਮਿਤ੍ਰ ਹੋਇਆ, ਅਤੇ ਜਿਸ ਵਿਚ ਪਾਪਾਂ ਦਾ (ਅੰਤ) ਵੱਡਾ ਪਾਪ ਹੋਇਆ ਹੈ। (ਅ) ਮਿਤਪਨਾ ਸਰਮਦ ਵਿਚ ਤੇ ਅੰਤ ਪਾਪ ਨੁੰਹਦੇ ਵਿਚ। [3]ਜਵਾਨੀ। [4]ਮੰਞ ਲਈ ਪਈਆ ਦੱਦਾ ਹੈ ਜੋ ਚਿਤ ਦੀ ਚਾਹਨਾਂ (ਨਾਲ ਮੰਞ)।

*ਕਈ ਲੇਖਕਾਂ ਨੇ ਦਾਰਾ ਦਾ ਮਾਰਨ ਆਇਆਂ ਨਾਲ ਬੀਰਤਾ ਨਾਲ ਮੁਕਾਬਲਾ ਕਰਦਿਆ ਮਰਨਾਂ ਲਿਖਿਆ ਹੈ। †ਪਾ:–ਸੰਤਾਪੀ। ‡ਪਾ:–ਆਤਮ ਜਾਂ ਕੋ ਖਜਾਤ।

ਪ੍ਰੇਮ ਕੋ ਧਰੈ।ਸ੍ਵੇਦ ਭਏ[1] ਪੰਖਾ ਕਰਿ ਬਾਯੁ। ਸੀਤ ਲਗੈ ਪਾਵਕ ਦਿਪਤਾਯੁ ॥੬॥ ਇੱਤ੍ਯਾਦਕ ਕੇ ਆਨੰਦ ਦੇਤਿ। ਟਹਿਲ ਕਰਨਿ ਪਰ ਰਹੈ ਸੁਚੇਤ। ਪ੍ਰਾਤਿ ਹੋਤਿ ਜਬਿ ਸੈਂਤ ਪਧਾਰੈ। ਹੇਤ ਬਿਸਰਜਨ[2] ਸੰਗ ਸਿਧਾਰੈ ॥ ੭ ॥ ਕਿਤਿਕ ਦੂਰ ਲਗਿ ਤਿਸ ਪਹੁੰਚਾਇ। ਹਟਨਿ ਲਗਹਿ ਨਿਜ ਸੀਸ ਨਿਵਾਇ।ਹਾਥ ਜੋਰਿ ਕਰਿ ਬਿਨੈ ਬਖਾਨੈ।'ਜੋ ਤੁਮ ਮਗ ਖੁਦਾਇ ਕੋ ਜਾਨੈ? ॥ ੮ ॥ ਕ੍ਰਿਪਾ ਕਰਹੁ ਮੁਝ ਦੇਹੁ ਬਤਾਇ। ਦਾਸ ਜਾਨਿ ਲਿਹੁ ਮੋਹਿ ਮਿਲਾਇ। ਦੀਨ ਦੇਖਿ ਕਰਿ ਦਯਾ ਕਰੀਜੈ। ਦੀਨਦਯਾਲ ਕੀ ਸੁਧਿ ਮੁਝ ਦੀਜੈ' ॥ ੯ ॥ ਸੁਨਿ ਕਰਿ ਸੈਂਤ ਸਾਧੁ ਉਪਦੇਸ਼ੈਂ। 'ਨਾਮ ਅਲਾਹ ਸੁ ਪਾਕ ਵਿਸ਼ੇਸ਼ੈ। ਸਿਮਰਨ ਕਰਿ ਸਭਿਸੰਗ ਮਿਲੀਜੈ । ਸੇਵਹੁ ਨਿਰਹੰਕਾਰ ਬਨੀਜੈ'॥੧੦॥ ਪ੍ਰਭੁ ਕੋ ਪ੍ਰੇਮੀ ਮਿਲਤਿ ਨ ਭਯੋ। ਇਮਹੀ ਕਰਤਿ ਬਹੁਤ ਦਿਨ* ਗਯੋ। ਨਗਨ ਸਾਧ ਕੋ ਬਸਨ ਬਨਾਵੈ।ਪਨਹੀ ਆਦਿ ਦੇਖਿ ਪਹਿਨਾਵੈ ॥੧੧॥ ਸਭਿ ਕੋ ਬੂਝੈ ਪੰਥ ਖੁਦਾਇ। ਸੇਵਾ ਕਰਤਿ ਰਾਤ ਦਿਨ ਜਾਇ। ਤਹੀਂ ਸੈਂਤ ਨਿਤ ਹੀ ਚਲਿ ਆਵੈਂ। ਕਰਿ ਖਿਜ਼ਮਤ ਸਭਿਹੁੰਨਿ ਰਿਝਾਵੈ ॥੧੨॥ ਬਿਦਾ ਕਰਤਿ ਜਬਿ ਜਾਇ ਅਗੇਰੇ। ਬੂਝੈ ਮਗ ਖੁਦਾਇ ਤਿਸ ਬੇਰੇ। ਸ਼ਾਹੁਹੁਸੈਨ ਕਿਧੌਂ ਕੋ ਔਰ[3]। ਪੂਰਨ ਸੈਂਤ ਆਇ ਤਿਸ ਠੌਰ ॥ ੧੩ ॥ ਤਿਮ ਹੀ ਸੇਵਾ ਤਿਸ ਕੀ ਕਰੀ। ਖਾਨ ਪਾਨ ਪਦ ਚਾਂਪੀ ਭਰੀ। ਕਰਜੋ ਪ੍ਰਸੰਨ ਅਧਿਕ ਹੀ ਭਾਂਹਿ। ਤਯਾਰ ਭਯੋ ਉਠਿ ਪ੍ਰਾਤੀ ਮਾਂਹਿ ॥੧੪॥ ਗਯੋ ਬਿਸਰਜਨ ਕਰਨਿ[4] ਅਗਾਰੀ। ਜਾਇ ਦੂਰ ਅਭਿਲਾਖ ਉਚਾਰੀ। 'ਕਹਹੁ ਸੈਂਤ ਜੀ ! ਪੰਥ ਖੁਦਾਇ। ਜੇ ਤੁਮ ਜਾਨਜੋ, ਦੇਹੁ ਬਤਾਇ ॥੧੫॥ ਕਰਹੁ ਦੀਨ ਪਰ ਦਯਾ ਉਦਾਰਾ। ਹੁਇ ਦਰਵੇਸ਼ ਦਯਾਲ ਦਤਾਰਾ[5]। ਜਾਨਿ ਘਾਲ ਤਬਿ ਸਰਮਦ ਕੇਰੀ। ਸੈਂਤਨਿ ਸੇਵਾ ਕੀਨਿ ਘਨੇਰੀ ॥ ੧੬॥ ਹਿਤ ਪਰਖਨਿ ਕੇ ਸੈਂਤ ਅਲਾਇ। 'ਪੰਚ ਰਜਤਪਣ ਖਰਚਹੁ ਜਾਇ।ਮਮ ਹਿਤ ਸੁੰਦਰ ਪਨਹੀ ਲਯਾਵਹੁ।ਅਬਿ ਹੀ ਗਮਨਹੁ ਗਹੁਰ[6] ਨ ਲਾਵਹੁ' ॥ ੧੭ ॥ ਸੁਨਿ ਸਰਮਦ ਕਰ ਜੋਰਿ ਬਖਾਨਜੋ। 'ਠਾਹਰਹੁ ਲਖਹੁ ਸ਼ੀਘ੍ਰ ਹੀ ਆਨਜੋ[7]'। ਇਮ ਕਹਿ ਤੁਰਤ ਬਜ਼ਾਰ ਸਿਧਾਯਹੁ। ਜਸ ਚਾਹਜੋ ਤਸ ਤਤਛਿਨ ਲਯਾਯਹੁ ॥ ੧੮ ॥ ਨਿਜ ਕਰ ਤੇ ਪਹਿਰਾਵਨਿ ਕੀਨ। ਤਬਿ

[1]ਮੁੜਕਾ ਆਇਆ ਹੋਣ। [2]ਟੋਰਨ ਹਿਤ। [3]ਯਾ ਕੋਈ ਹੋਰ। [4]ਵਿਦਿਆ ਕਰਨ। [5]ਦੇਣੀ। [6]ਢੇਰੀ ਹੀ ਲਿਆਇਆ ਜਾਵੇ। *ਪਾ:—ਮਿਲ।

ਦਰਵੇਸ਼ ਕਹਨੋ ਸੁਭ ਚੀਨ। 'ਜੋ ਖ਼ਦਾਇ ਕੀ ਚਾਹਿਸ਼ ਤੋਹਿ। ਇਹਾਂ ਚਿਰਹੁ ਆਵਨ ਲਗਿ ਮੋਹਿ' ॥੧੯॥ ਇਮ ਕਹਿ ਚਲਨੋ ਗਯੋ ਕਿਤ ਸੰਤ। ਸਰਮਦ ਠਾਂਢੋ ਰਹਨੋ ਇਕੰਤ। ਕਰਤਿ ਪ੍ਰਤੀਖਨਿ ਕੋ ਚਿਰ ਭਯੋ। ਲਯੋ ਕਸ਼ਟ ਪਰ ਕਿਤਹੁੰ ਨ ਗਯੋ ॥ ੨੦ ॥ ਇਕ ਦੁਇ ਦਿਵਸ ਬਿਤੇ ਤਬਿ ਆਯੋ। ਦੇਖਨੋ ਸ਼ਰਧਾ ਸਹਿਤ ਚਿਤਾਯੋ। ਅਪਰ ਕਸੌਟੀ ਕੋ ਇਕ ਦੀਨ[1]। ਸਕਲ ਰੀਤਿ ਤੇ ਪਰਖਨਿ ਕੀਨਿ ॥੨੧॥ ਪੁਨ ਕ੍ਰਿਪਾਲੁ ਹ੍ਵੈ ਗਰੇ ਲਗਾਯੋ। ਮਗ ਖ਼ੁਦਾਇ ਕੋ ਜੁਰਤ ਬੜਾਯੋ। ਪ੍ਰਭੁ ਕੋ ਪ੍ਰੇਮ ਭਯੋ ਮਨ ਪੀਨ। ਤਿਸ ਹੀ ਰਸ ਮੈਂ ਹ੍ਵੈ ਗਯੋ ਲੀਨ॥੨੨॥ਨਿਸਦਿਨ ਰਹੈ ਅਲਹਿ ਸੋਂ ਮਾਤ॥ ਚਢਨੋ ਨਵੀਨ ਰੰਗ ਮਨ ਰਾਤਾ। ਜਿਤਿਕ ਹੁਤੋ ਧਨ ਸਰਬ ਲਗਾਯੋ। ਦਰਵੇਸ਼ਨਿ ਕੋ ਖਾਨਾ ਖ੍ਵਾਯੋ ॥ ੨੩ ॥ ਬੇਚਨੋ ਘਰ ਜੋ ਤਿਕ ਧਨ ਲੀਨਿ। ਹਿਤ ਸੰਤਨਿ ਸਭਿ ਖਰਚਨਿ ਕੀਨਿ। ਅਪਰ ਜਿ ਵਸਤੁ ਹੁਤੀ ਅਸ਼ੇਸ਼। ਅਰਪਨ ਕਰੀ ਹੇਰਿ ਦਰਵੇਸ਼ ॥ ੨੪ ॥ ਭਯੋ ਮਸਤ ਸੁਧਿ ਤਨ ਕੀ ਥੋਰੀ। ਨਿਸ ਦਿਨ ਰਹੈ ਪ੍ਰੇਮ ਮਤਿ ਬੋਰੀ। ਦਿੱਲੀ ਕੇ ਬਜ਼ਾਰ ਮਹਿ ਪਰੈ। ਭਯੋ ਮੁਛੈਦ ਤਿਸੀ ਪੁਰਿ ਫਿਰੈ[2]॥੨੫॥ਦਿਨ ਦਿਨ ਪ੍ਰਤਿ ਬ੍ਰਿਤਿ ਚਢਹਿ ਸਵਾਈ। ਨਿਧਿ ਸਿਧਿ ਆਨਿ ਚਿਰੀ ਅਗੁਵਾਈ। ਤਿਨ ਕੋ ਆਦਰ ਨਹੀਂ ਕਰੈਤਾ। ਪਰਮੇਸ਼ੁਰ ਕੋ ਪ੍ਰੇਮ ਧਰੈਤਾ ॥ ੨੬ ॥ ਹੁਇ ਬੈਭਮਾ[3] ਜਗਤ ਕੀ ਦਿਸ਼ਿ ਤੇ। ਪ੍ਰਭੁ ਰਸ ਤੇ ਬਨ ਕਰਿ ਮਨ ਮਸਤੇ[4]। ਸ਼ਾਹਿ ਰੰਕ ਏਕੈ ਕਰਿ ਜਾਨਾ। ਰਿਦੈ ਅਨੰਦਤਿ ਮਨ ਮਸਤਾਨਾ ॥੨੭॥ ਇਕ ਦਿਨ ਠਾਢੋ ਬੀਚ ਬਜ਼ਾਰ। ਹੁਤੋ ਨਗਨ, ਕੋ ਬਸਤ੍ਰ ਨ ਧਾਰਿ। ਨੌਰੰਗ ਨਿਕਸਨੋ ਚਢਿ ਕਰਿ ਹਾਥੀ।ਚਾਕਰ ਭਏ ਹਜ਼ਾਰਹੁੰ ਸਾਥੀ॥੨੮॥ਲੋਕ ਹਟਾਵਨ ਹਾਰ ਨਿਹਾਰੇ। ਦੂਰ ਦੂਰ ਸਭਿ ਕਰਤਿ ਉਚਾਰੇ। ਸਰਮਦ ਸੋਂ ਤਿਨ ਆਨਿ ਉਚਾਰੀ। 'ਨਗਨ ਚਿਰਹੁ ਨਹਿੰ, ਸ਼ਾਹੁ ਅਗਾਰੀ' ॥ ੨੯ ॥ ਸੁਨਿ ਨੌਰੰਗ ਤਿਸ ਦਿਸ਼ਾ ਨਿਹਰਿਤੋ। ਬਸਤ੍ਰ ਦੀਨਿ ਦ੍ਵੈ ਗਜ ਨਿਜ ਕਰ ਤੇ। ਕਹਨੋ ਸੁ 'ਨਗਨ ਛਾਦਿਬੋ ਕੀਜੈ। ਬਿਨ ਛਾਦੇ ਨਹਿੰ ਵਹਿਰ ਚਿਰੀਜੈ'॥੩੦॥ ਇਮ ਕਹਿ ਗਮਨਨੋ ਸ਼ਾਹੁ ਅਗੋਰੇ। ਮਨ ਬਾਂਛਤਿ ਫਿਰ ਕਰਿ ਪੁਰਿ, ਫੇਰੇ[5]। ਕਿਤਿਕ ਸਮੇਂ ਮਹਿੰ ਮੁਰ ਕਰਿ ਆਯੋ।ਤਹਿੰ ਠਾਂਢੋ ਸਰਮਦ ਦਰਸਾਯੋ॥੩੧॥

[1]ਕੋਈ ਇਕ (ਹੋਰ) ਕਸੌਟੀ ਭੀ ਦਿਤੀ। [2]ਮੁੜ ਮੁੜ ਕੇ ਓਸੇ (ਦਿੱਲੀ ਵਿਚ) ਹੀ ਪਿਆ ਫਿਰੇ। [3]ਮੂਲਨਾ ਰਹਿਤ। [4]ਮਸਤ ਮਨ ਬਣ ਕਰਕੇ। [5]ਪੂਰੀ ਵਿਚ ਫਿਰਕੇ, ਫੇਰਾ।

ਬਾਂਧਨੋ ਸਿਰ ਪਰ ਦਿਯੋ ਸੁ ਚੀਰਾਖਰੋ ਪ੍ਰਥਮ ਸਮ ਨਗਨ ਸ਼ਰੀਰਾਨੌਰੰਗ ਨੇਰੋ ਕੀਨਸਿ ਹਾਥੀ। ਕੁਛ ਰਿਸ ਕਰਿ ਬੂਝਨੋ ਤਿਹ ਸਾਥੀ ॥ ੩੨ ॥ 'ਕਹਾਂ ਮਕਰ ਕੋ ਧਾਰਨਿ ਕੀਨਿ ? ਲਾਜ ਜਹਾਨ ਤਜਾਗ ਕਰਿ ਦੀਨਿ। ਦੁਰਨੋ ਬਸਤ੍ਰ ਤੋ ਲਖਿ ਹਮ ਦਯੋ। ਕਯੋਂ ਨਹਿੰ ਨਗਨ ਛਾਦ ਕਰਿ ਲਿਯੋ[1] ॥੩੩॥ ਛਰ ਕੋ ਪਰਿਹਰਿ ਕਰਿ ਉਰ ਭਾਯੋ। ਕਯੋਂ ਕੁਚਾਲ ਕਰਿਬੇ ਚਿਤ ਲਾਯੋ'। ਸੁਨਿ ਸਰਮਦ ਤਬਿ ਉੱਤਰ ਦੀਨਿ।'ਤੋ ਕਹੁ ਪਿਖਨੋ ਬੁੱਧਿ ਤੇ ਹੀਨ ॥੩੪॥ ਇਸੀ ਅਕਲ ਤੇ ਕਰਿ ਪਤਿਸ਼ਾਹਿਤ। ਲੋਕਨਿ ਮੈਂ ਬਡ ਜਸੁ ਕੋ ਚਾਹਤਿ। ਤੈਂ ਬਨਿ ਸ਼ਾਹਿ ਕਰੀ ਬਖ਼ਸ਼ੀਸ਼। ਸਾਥ ਅਦਾਬ ਧਰੀ ਹਮ ਸੀਸ ॥ ੩੫ ॥ ਰਿਦੈ ਨ ਜਾਨੀ ਇਹ ਬਡਿਆਈ। ਉਲਟੀ ਹਮ ਸੋਂ ਸ਼ਿਦਤ[2] ਉਠਾਈ। ਜੋ ਲੈ ਕਰਿ ਬਖ਼ਸ਼ੀਸ਼ ਤਿਹਾਰੀ। ਧਰਤਿ ਲਿੰਗ ਪਰ ਕਰਤਿ ਖੁਆਰੀ ॥੩੬॥ ਤੌ ਪ੍ਰਸੰਨ ਹੋਵਤਿ ਲਖਿ ਆਛੀ। ਇਮ ਬਿੱਪ੍ਰੀਤ ਬੁੱਧਿ ਤੇ ਬਾਛੀ। ਇਸੀ ਅਕਲ ਪਰ ਸਲਤਨ ਕਰਤਾ ? ਤੁਰਕ ਹਿੰਦ ਕੋ ਨਸ਼ਾਉਂ ਨਿਬਰਿਤਾ*?'॥੩੭॥ਸੁਨਿ ਨੁਰੰਗ ਜਰਿਬਰਿ ਉਰ ਗਯੋ।ਉੱਤਰ ਨਹੀਂ ਆਵਤੋ ਭਯੋ। ਲੱਜਿਤਿ ਹੋਇ ਕਸ਼ਟ ਕੋ ਪਾਵਾ। ਰਿਸਤਿ ਆਪਨੇ ਸਦਨ ਸਿਧਾਵਾ ॥ ੩੮ ॥ ਰਿਦੈ ਈਰਖਾ ਅਧਿਕ ਉਠਾਈ। ਮਹਿਮਾ ਦਰਵੇਸ਼ ਨ ਲਖਿ ਪਾਈ[3]।–ਸਮਝੈਂ ਵੇਰ[4]–, ਕੁਤਰਕ ਉਠਾਈ।–ਕਿਸੀ ਖੁਨਾਮਹਿੰ[5] ਜਬਿ ਇਹੁ ਆਈ–॥੩੯॥ ਸਰਮਦ ਖਰੋ ਰਹਨੋ ਤਿਸ ਥਾਨ। ਰਹਨੋ ਨਗਨ ਹੀ ਪ੍ਰਥਮ ਸਮਾਨ।ਇਕ ਰਸ ਬ੍ਰਿਤੀ ਅਨੰਦ ਮੈਂ ਝੂਲਤਿ। ਲਿਵ ਲਾਗੀ ਸੋ ਕਬਹੁੰ ਨ ਭੂਲਤਿ ॥ ੪੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਗਨ ਰਾਸੇ 'ਸਰਮਦ' ਪ੍ਰਸੰਗ ਕਥਨੰ ਨਾਮ ਦੋਵ ਵਿੰਸਤੀ ਅਧ੍ਯਾ ॥ ੨੨ ॥

੨੨. [ਸਰਮੱਦ]।

ਦੋਹਰਾ ॥ ਇਮ ਸਰਮਦ ਮਨ ਮਸਤ ਹੈ ਥਿਰਹਿ ਬਜ਼ਾਰ ਮਝਾਰ। ਇਕ

---

[1]ਨੰਗੇਜ ਕਿਉਂ ਨਹੀਂ ਢੱਕਿਆ। [2]ਸਖਤੀ। [3]ਨਾ ਲਖੀ (ਮੋਟੇਗੇ ਨੇ)। [4]ਵੇਰ ਸਮਝਾਂਗੇ (ਇਸ ਨਾਲ)। [5]ਕੋਈ ਭੰਮ ਜਿਸ ਤੋਂ ਬਦਨਾਮੀ ਹੋਵੇ (ਖਟ+ਨਾਮੀ)। *ਨੋਟ ਸ਼ੈਖ਼ ਸਰਮਦ ਨੇ ਉਸ ਵਕਤ ਕਹੇ, ਇਹ ਹਨ:--ਆ ਸ਼ਾਹ ਕਿ ਤੁਰਾ ਤਾਜ ਜਹਾਂਬਾਨੀ ਦਾਦ। ਮਾਰਾ ਹਮਾਂ ਅਸਬਾਬੇ ਦਰਵੇਸ਼ਾਨੀ ਦਾਦ। ਪੋਸ਼ਾਨਦ ਲਿਬਾਸ ਹਰ ਕਿਰਾ ਮੇਬੇ ਦੀਦ। ਬੇ ਮੇਬਾਂ ਰਾ ਲਿਬਾਸੇ ਉਰਿਆਨੀ ਦਾਦ। ਅਰਥਾਤ—'ਜਿਸ ਰੱਬ ਨੇ ਤੈਨੂੰ ਜਹਾਨ ਤੇ ਰਾਜ ਕਰਨ ਦਾ ਤਾਜ ਦਿਤਾ ਹੈ, ਸਾਨੂੰ ਸਾਰਾ ਸਾਮਾਨ ਦਰਵੇਸ਼ਾਨੀ ਦਾ ਦਿਤਾ ਹੈ, ਉਹ ਜਿਨ੍ਹਾਂ ਵਿਚ ਐਬ ਟੋਕਦਾ ਹੈ ਉਨ੍ਹਾਂ ਨੂੰ ਕਪੜੇ ਪੁਆਉਂਦਾ ਹੈ, ਤੇ ਬੇ ਐਬਾਂ ਨੂੰ 'ਨੰਗੇਪਨ ਦੀ ਪੁਸ਼ਾਕ' ਦੇਂਦਾ ਹੈ।

ਖੁਦਾਇ ਸੰਗ ਲਿਵ ਲਾਗੀ ਦੂਸਰ ਸੋਂ ਨ ਚਿਨਾਰ[1] ॥੧॥ ਚੌਪਈ ॥ ਕਥਿ ਕਥਿ ਬਿਜੀਆ[2] ਪਾਨ ਕਰੰਤਾ। ਇਕ ਚਿਤ ਬ੍ਰਿਤੀ ਕਰਤਿ ਮਤਿਵੰਤਾ। ਆਨਿ ਦੇਹਿ ਜੋ ਭੋਜਨ ਕੋਈ। ਤ੍ਰਿਪਤ ਰਹੈ ਖੈ ਦੈ ਮਖ ਸੋਈ ॥੨॥ ਏ-ਖਾਹਸ਼ ਬਨ ਸਮਾਂ ਬਿਤਾਵੈ। ਏਠ ਇਕਾਕੀ ਅਨੰਦ ਉਪਾਵੈ। ਇਕ ਦਿਨ ਕਰਤਿ ਭੰਗ ਕੋ ਪਾਨਾ। ਢਿਗ ਮਹਿਜਿਦ[3] ਕੋ ਪਿਖਤਿ ਮੁਲਾਨਾ ॥੩॥ 'ਸ਼ਰ੍ਹਾ ਵਹਿਦ ਇਹ ਬਿਜੀਆ ਪਾਨਿਨ੍ਹੈ ਕਸੋਂ ਕਰਤਿ,ਨ ਛੋਰ ਕੋ ਮਾਨਿ[4]। ਸਰਮਦ ਕਹਸੋ 'ਭੋਰ ਹਮ ਛਾਰੀ[5]। ਇਹ ਫਾਸੀ ਹੈ ਰੂਹ ਤੁਮਾਰੀ' ॥੪॥ ਮਨ ਕੋ ਖੋਟਾ ਸੁਨਤਿ ਮੁਲਾਨਾ। ਜਾਇ ਸੰਗ ਨੌਰੰਗ ਬਖਾਨਾ। 'ਪੁਰਿ ਮਹਿ ਭੀ ਨ ਸ਼ਰ੍ਹਾ ਪਰਪਾਕੀ[6]। ਬਹੁਰ ਬਾਰਤਾ ਕਹੀਅਹਿ ਕਾਕੀ ॥੫॥ ਤੁਇ ਤੋਰੇ ਤੋ[7] ਸ਼ਰਾ ਖੁਦਾਰਾ। ਨਾਂਹਿ ਤ ਪਰਿ ਹੈ ਦੀਨ ਬਿਗਾਰਾ। ਸਰ-ਮਦ ਮਸਤ ਹੋਇ ਕਰਿ ਤੋਰੀ[8]। ਤੁਰਾ ਸ਼ਰ੍ਹਾ ਨ ਜਾਨਹਿ ਭੋਰੀ[9] ॥੬॥ ਸਭਿ ਮਹਿੰ ਇਦਤਿ ਭੰਗ ਕੋ ਪੀਵੈ। ਕਰੈ ਕਿ ਸ਼ਰ੍ਹਾ ਫਾਸ ਤੁਮ ਥੀਵੈ'। ਸੁਨਤਿ ਸ਼ਾਹੁ ਰਿਸ ਪ੍ਰਥਮ ਭਿਭਾਰੀ। ਨੌਕਰਾਨਿ ਸੋਂ ਰਿਦਾ ਉਚਾਰੀ ॥੭॥ 'ਗਹਿ ਲੀਜੈ ਪਗ ਪਾਵਹੁ ਫੇਰੀ। ਦੇਹੁ ਕੈਦਖਾਨੇ ਮਹਿੰ ਰੋਰੀ। ਜਬਹਿ ਸ਼ਰ੍ਹਾ ਸਮੁਝੈ ਅਰੁ ਮਾਨੈ। ਤਬਹਿ ਖਲਾਸੀ ਕਰਹੁ' ਬਖਾਨੈ ॥੮॥ ਤਾਤ-ਕਾਲ ਤਿਨ ਪਕਰਨ ਜਾਇ। ਦਈ ਚਰਨ ਮਹਿੰ ਬੇਰੀ ਪਾਇ। ਰਹਨੋ ਕੈਦ ਮਹਿੰ ਰਿਦੈ ਅਨੰਦ। ਸਿਮਰਤਿ ਪ੍ਰਭੂ ਕੋ ਪ੍ਰੇਮ ਬਿਲੰਦ ॥੯॥ ਮਨ ਮੈਂ ਗਨੀ ਨ ਕਛੂ ਕਠਨਾਈ। ਦੇਖਨੋ ਲੋਕਨਿ ਜਾਇ ਬਤਾਈ। ਨੌਰੰਗ ਸੰਗ ਬਖਾਨਨੋ ਜਾਇ। 'ਤਹਾਂ ਮਸਤ ਚਿਤ ਸ਼ਾਮੀ ਨ ਕਾਇ ॥੧੦॥ ਗਹਿਬੇ ਤੇ ਕੁਛ ਦੁਖ ਨਹਿੰ ਮਾਨਾ। ਬੋਲਹਿ ਬੈਠਹਿ ਪ੍ਰਥਮ ਸਮਾਨਾ'। ਕਹਸੋ ਸ਼ਾਹਿ 'ਅਬਿ ਕਰਹੁ ਖਲਾਸ। ਆਗੇ ਕੋ ਉਪਜਾਵਹੁ ਤ੍ਰਾਸ ॥੧੧॥ ਚਲਹਿ ਸ਼ਰ੍ਹਾ ਮੈਂ ਤਉ ਦੁਖ ਪਾਵੈ। ਨਾਂਹਿ ਤ ਬਹੁਰ ਕੈਦ ਮਹਿੰ ਆਵੈ'। ਸੁਨਿ ਕੈ ਆਗਯਾ ਆਨਿ ਛੁਡਾਯੋ। ਕਹਸੋ ਸ਼ਾਹੁ ਕੋ ਸਕਲ ਸੁਨਾਯੋ ॥੧੨॥ ਭਬਿ

---

[1]ਪਛਾਣ। [2]ਭੰਗ। [3]ਮਸੀਤ। [4]ਭਰ ਨੂੰ ਨਹੀਂ ਮੰਨਦਾ। [5]ਅਸਾਂ (ਸ਼ਰ੍ਹਾ) ਤੋਂ ਟੁਟੀ ਹੈ। [6]ਸ਼ਰ੍ਹਾ ਪੱਕੀ ਹੋਕੇ ਨਾ ਵਰਤੀ। [7]ਤੇਰਾ ਹੁਕਮ ਨਾਲ ਚਲਾਉਣਾ। [8]ਤੋੜੇ। [9]ਸ਼ਰ੍ਹਾ ਦਾ ਭੇਦ ਨਹੀਂ ਜਾਣਦਾ, ਭਾਂਵੇ ਤੋੜੀ ਹੈ। [ਪੰ, ਫੇਰਾ=ਚੱਲਣ, ਕਿਤੇ ਹੁਕਮ ਦਾ ਮਨਵਾਇਆ ਜਾਣਾ]। (ਅ) ਜਿਸ (ਕਰੜਾਈ ਨਾਲ)ਸ਼ਰ੍ਹਾ ਤੋੜੀ ਹੈ ਉਸ ਦਾ ਤੋੜ(ਚੱਲਣ)ਦੀ ਉਸ ਨੇ ਨਹੀਂ ਪ੍ਰਵਾਹ ਕੀਤੀ।

ਸਰਮਦ ਸਹਿ ਬਿਖੈ ਬਖਾਨਾ। 'ਜੋ ਬੰਧਨੋ ਤਿਸ ਬੰਧ ਮਹਾਨਾ'। ਬਿਰਲਾ-
ਪਹਿ ਦੁਖ ਪਾਵਹਿ ਸੋਈ। ਪ੍ਰਭੁ ਕਰੁਨਾ ਬਿਨ ਛੁਟਹਿ ਨ ਕੋਈ ॥ ੧੩ ॥
ਹੱਕ ਮਿਹਰ ਤੇ[2] ਜੋ ਛੁਟਿ ਗਏ।ਬਹੁਰ ਨ ਬੰਧਨ ਮੈਂ ਸੋ ਪਏ। ਜਾਨੋ ਪਰੈ
ਅਲਹ ਦਰਗਾਹ। ਕੋ ਬੰਧਨੋ ਕੋ ਛੁਟਨੋ ਜਾਹਿ' ॥ ੧੪ ॥ ਗਯੋ ਬਜ਼ਾਰ
ਜਾਇ ਕਰਿ ਰਹਨੋ। ਜਿਸ ਨ ਮਗ ਖੁਦਾਇ ਕੋ ਲਹਨੋ। ਕਰਹਿ ਨ ਕਾਨ[3]
ਕਾਹੁ ਕੀ ਕੈਸੇ। ਰਹੈ ਮਸਤ ਮਨ ਅਮਲੀ ਜੈਸੇ ॥ ੧੫ ॥ ਦਾਰਸ਼ਕੋਹ
ਗਹਨੋ ਜਬਿ ਆਯੋ। ਬਾਤਿ ਕਰਤਿ ਤਿਨ ਭਾਂਹਿ ਸੁਨਾਯੋ। ਸੁਨਿ ਸਰਮਦ
ਤਬਿ ਉਚ ਪੁਕਾਰੈ। 'ਹਮ ਤਿਸ ਕੋ ਨਿਜ ਤਖਤ ਬਿਠਾਰੈਂ ॥ ੧੬ ॥ ਸਭਿ
ਸਲਤਨ ਦੇਂ ਦਾਰਸ਼ਕੋਹੁ।ਨਿਸ਼ਚੈ ਬਾਦਸ਼ਾਹ ਬਡ ਹੋਹੁ'।ਬਾਰ ਬਾਰ ਦਿਨ
ਬਿਖੈ ਉਚਾਰੈ। ਬਹੁ ਲੋਕਨਿ ਕੋ ਕਾਨਨਿ ਡਾਰੈ॥੧੭॥ ਸੁਨਿ ਸੁਨਿ ਨੌਰੰਗ
ਨਿਕਟਿ ਬਤਾਵੈਂ। ਬਸ ਨ ਬਸਾਇ ਅਧਿਕ ਜਰ ਜਾਵੈ।–ਕਹੈ ਕਹਾਂ ਬਕ-
ਬਾਦ ਅਜਾਨ।ਇਸ ਕੋ ਪ੍ਰਾਨ ਕਰੋਂ ਮੈਂ ਹਾਨਾ ॥੧੮॥ ਇਹ ਸਲਤਨ ਪਦ
ਕਹਾਂ ਬਿਠਾਵੈ।ਖੋਜਨੋ ਖੋਜ ਨਹੀਂ ਕਿਤ ਪਾਵੈ।ਬਡੋ ਕਹਾਵਤਿ ਹੈ ਦਰਵੇਸ਼।
ਬੋਲਹਿ ਕੂਰੇ ਬਾਕ ਅਸ਼ੇਸ਼॥੧੯॥ਇੰਦ ਸਾਧ ਪਾਖੰਡ ਕੋ ਧਾਰੇ। ਦਾਰਸ਼ਕੋਹ
ਸਹਾਇਕ ਸਾਰੇ। ਸਭਿ ਕੋ ਦੇਉਂ ਤਿਦਾਰਕ[6] ਫੇਰ।ਸਨੇ ਸਨੇ ਗਹਿ ਕੈ ਬਹੁ
ਫੇਰ–॥੨੦॥ ਇਮ ਨੌਰੰਗ ਬਡ ਦੁਸ਼ਟ ਬਿਚਾਰੈ। ਬਿਨਾਂ ਸ਼ਰ੍ਹਾ ਨਹਿੰ ਭਲਾ
ਉਚਾਰੈ[5]। ਅਪਨੋ ਭੋਰਾ[4] ਕਰਹਿ ਬਿਸਾਲ।ਸਭਿਨਿ ਚਲਾਵੈ ਸ਼ਰ੍ਹਾ ਕੁਚਾਲ
॥੨੧॥ਹਿੰਦੂ ਤੁਰਕ ਸੰਤ ਗਨ ਜੇਈ। ਦਾਰਸ਼ਕੋਹ ਸਰਾਹਹਿ ਤੇਈ। ਸੁਨਿ
ਸੁਨਿ ਏਹ ਸਹਹਿ ਨਹਿੰਕੈਸੇ।ਸੁੰਦਰਚੰਦ ਚਕਵਾ*ਚਿਤ ਜੈਸੇ'॥੨੨॥ਕਈ
ਬਾਰ ਸਰਮਦ ਕੋ ਗਹਨੋ। ਬਹੁਬਿਧਿ ਤੇ ਸਮੁਝਾਵਨਿ ਚਹਨੋ। ਨਹੀਂ ਸ਼ਰ੍ਹਾ
ਕੀ ਮਾਨਹਿ ਕਾਨ। ਮਨ ਮਸਤਾਨਾ ਮਹਿਦ ਮਹਾਨ ॥੨੩॥ ਏਂਠਿ ਬਹੁਤ
ਮਹਿੰ ਉਚ ਪੁਕਾਰੈ। 'ਦਾਰਸ਼ਕੋਹੈ ਤਖਤ ਬਿਠਾਰੈਂ। ਦੈ ਹੌਂ ਸਲਤਨ
ਅਚਲ ਬਿਸਾਲਾ। ਕੀਨਸਿ ਮਿਹਰ ਖੁਦਾਇ ਕ੍ਰਿਪਾਲਾ' ॥ ੨੪ ॥ ਸੁਨਿ

---

[1]ਜੋ ਬੰਨ੍ਹਿਆ ਹੈ ਤਿਸ ਨੂੰ ਹੀ ਭਾਰੀ ਦੰਧਨ ਹਨ ਕਾਵ ਸ਼ਰ੍ਹਾ ਵਿਚ ਬੱਧੇ ਹੀ ਅੱਗੇ ਦੱਖਣਗੇ ਕਿਉਂਕਿ ਸ਼ਰ੍ਹਾ ਹਿਸਾਬ ਹੈ ਤੇ ਹਿਸਾਬ ਸਿਰ ਕੋਈ ਨਿਸ਼ਪਾਪ ਨਹੀਂ ਹੋ ਸਕਦਾ, ਅੱਗੇ ਦੱਸਦੇ ਹਨ ਛੁਟਕਾਰਾ ਮਿਹਰ ਨਾਲ ਹੈ। [2]ਪ੍ਰਭੂ ਦੀ ਕ੍ਰਿਪਾ ਨਾਲ। [3]ਕਣੌਤ। [4]ਸਜ਼ਾ। [5]ਸ਼ਰ੍ਹਾ (ਮੰਨੇ) ਬਿਨਾਂ (ਕਿਸੇ ਨੂੰ) ਭਲਾ ਨਾ ਕਹੇ। [6]ਚਾਲਾ (ਹੁਕਮ)। [7]ਚੰਦਰ ਚੰਦ ਨੂੰ ਦੇਖਕੇ ਚਕਵਾ ਜਿਵੇਂ ਚਿਤ ਵਿਚ (ਦੁਖੀ ਹੁੰਦਾ ਹੈ)। *ਪਾ–ਚਕੋਰ।

ਕੈ ਲੋਕ ਨਰੈਗ ਸੋਂ ਕਹੈਂ। ਇਰਖਾ ਤੇ ਦੀਰਘ ਦਿਲ ਦਹੈਂ। ਅਪਰ ਕਹਾਂ ਲਗਿ ਕਹੌਂ ਕਹਾਨੀ। ਕਈ ਬਾਰ ਗਹਿ ਭਾ ਦੁਖਦਾਨੀ ॥ ੨੫ ॥ ਏਕ ਦਿਵਸ ਆਧੋ ਚਲਿ ਸ਼ਾਹੁ। ਮਹਿਜਿਦ ਜੁਮਾ ਕਹਤਿ ਹੈਂ ਜਾਹੁ[1]। ਅੰਤਰ ਪ੍ਰਵਿਸ਼ਨੋ ਕਰਨਿ ਨਿਮਾਜ਼। ਬਹੁ ਲੋਕਨਿ ਕੋ ਸੰਗ ਸਮਾਜ ॥ ੨੬ ॥ ਖਰੇ ਭਏ ਤੁਸ਼ਨਿ ਹੁਇ ਸਾਰੇ।ਕਾਜ਼ੀ ਠਾਢੋ ਸਭਿਨਿ ਅਗਾਰੇ।ਤਬਿ ਲੌ ਸਰਮਦ ਭੀ ਚਲਿ ਆਧੋ। ਕਿਸ ਕੋ ਜਿਸ ਕੇ ਤ੍ਰਾਸ ਨ ਪਾਧੋ ॥ ੨੭ ॥ ਖਰੋ ਭਯੋ ਮਹਜਿਦ ਕੇ ਆਗੇ। ਬੀਚ ਨਿਵਾਜ ਕਰਨਿ ਸੋ ਲਾਗੇ। ਤਬਿ ਕਾਜ਼ੀ ਨੇ ਬਾਂਗ ਪੁਕਾਰੀ। ਊਚੀ ਕੂਕ ਅਧਿਕ ਮੁਖ ਮਾਰੀ ॥ ੨੮ ॥ ਸਰਮਦ ਵਹਿਰ ਪੁਕਾਰ ਉਚੇਰੇ। ਸਭਿਨਿ ਸੁਨਾਵਤਿ ਭਾ ਤਿਸ ਬੇਰੇ। 'ਭੋ ਕਾਜ਼ੀ ! ਅੰਧੇ ਮਤਿਮੰਦ। ਕਿਸਹਿ ਸੁਨਾਵਤਿ ਕੂਕ ਬਿਲੰਦ ॥ ੨੯ ॥ ਜੋ ਖੁਦਾਇ ਤੇਰੋ ਅਤਿ ਪਸਾਰੋ। ਸੋ ਮਮ ਪਾਇਨ ਤਰੇ ਨਿਹਾਰੋ।ਕੂਕ ਕੂਕ ਨਿਤ ਛੂਛੋ ਰਹੈਂ। ਬਿਨਾ ਬਤਾਏ ਹਾਥ ਨ ਲਹੈਂ[2]' ॥੩੦॥ ਕਿਤਿਕ ਖਰੇ ਉਮਰਾਵ ਸੁਨੰਤੇ। ਅਪਰ ਲੋਕ ਗਨ ਮਿਲਿ ਚਿਤਵੰਤੇ। 'ਕਹਹਿ ਕਹਾਂ ਸਰਮਦ ਤੂੰ ਬੌਲਾ[3]। ਸੁਨਹਿ ਸ਼ਾਹ ਕਰਿ ਦੇ ਬਹੁ ਹੌਲਾ ॥੩੧ ॥ ਸ਼ਰਾ ਵਹਿਰ ਹੇਰਹਿ ਕੈ ਸੁਨੈ। ਰਿਸ ਕਰਿ ਤਾਤਕਾਲ ਤਿਹਿ ਹਨੈ। ਭਲੋ ਬੁਰੋ ਲਖਹਿ ਨ ਦਰਵੇਸ਼। ਅਜ਼ਮਤਕੋ ਜਾਨਹਿ ਨ ਵਿਸ਼ੇਸ਼'॥੩੨॥ਕਹਿ ਸਰਮਦ'ਕਛੁ ਨਹੀਂਹਮਾਰਾ। ਕਹਾਂ ਸ਼ਾਹੁ ਕਰਿ ਸਕਹਿ ਬਿਗਾਰਾ। ਤਨ ਆਦਿਕ ਕੀ ਮਮਤਾ ਨਾਸੀ। ਦੰਡ ਉਚਿਤ ਕਛੁ ਰਖਹਿਂ ਨ ਪਾਸੀ ॥ ੩੩ ॥ ਤਦ ਨੌਰੰਗ ਨਿਗਸਨੋ ਬਰ ਪੌਰ। ਕਰਨੋ ਸੁਨਾਵਨਿ ਕੋ ਤਿਸ ਠੌਰ। 'ਪੈਰਾਨ ਤਰੇ ਖੁਦਾਇ ਬਤਾਵੈ। ਤੁਮ ਤੇ ਤਨਕ ਤ੍ਰਾਸ ਨਹਿਂ ਪਾਵੈ' ॥ ੩੪ ॥ ਹੁਕਮ ਕਠੋਰ ਕੀਨਿ ਮਤਿ ਅੰਧ। 'ਗੇਰਹੁ ਕੈਦ ਪਾਇ ਬਹੁ ਬੰਧਪਾਇਨ ਅਰੁ ਹਾਥਨਿ ਮਹਿਂ ਪਾਵਹੁ। ਗ੍ਰੀਵ ਤੌਕ ਕਰਿ ਤਰੈ ਬਿਠਾਵਹੁ ॥ ੩੫ ॥ ਇਸ ਜੈਸੇ ਨਰ ਦੰਭਨਿ ਧਾਰੈਂ। ਬਿਗਰ ਸ਼ਰ੍ਹਾ ਤੇ ਅਪਰ ਬਿਗਾਰੈਂ। ਜਬਿ ਸਜ਼ਾਇ ਕੋ ਲਹੈ ਬਿਸਾਲਾ। ਰਹਹਿ ਸ਼ਰ੍ਹਾ ਮਹਿਂ ਬਨੈ ਦੁਖਾਲਾ ॥ ੩੬ ॥ ਕੈ ਦੈਹੌਂ ਸਿਰ ਕੋ ਕਟਿਵਾਇ। ਨਹਿਂ ਬਿਗਰਹਿਂ ਨਰ ਛੁਰ ਉਰ ਪਾਇ'। ਗਯੋ ਦੁਰਗ ਮਹਿਂ ਕਹਿ ਇਮ ਸ਼ਾਹੁ। ਸਰਮਦ ਗਹਨੋ ਕੈਦ ਕੇ ਮਾਹੁ ॥ ੩੭ ॥ ਨਹੀਂ ਖੇਦ ਕੋ ਮਨ

[1]ਜਿਸ ਨੂੰ ਜਾਮਿਆਂ ਮਸਜਦ (ਵੱਡੀ ਮਸੀਤ) ਕਹਿੰਦੇ ਹਨ। (ਅ) ਜਿਸ ਮਸੀਤ (ਵਿਚ) ਜੁਮੇ (ਦੀ ਨਿਮਾਜ਼) ਕਹਿੰਦੇ (ਪੜ੍ਹੇ) ਹਨ। [2](ਮੁਰਸ਼ਿਦ ਦੇ ਰਾਹ) ਦਸੇ ਬਿਨਾਂ (ਭਾਵ ਖੁਦਾ ਨੂੰ) ਨਹੀਂ ਪਾ ਸਕੇਂਗਾ। [3]ਬਾਵਲਾ।

ਮਹਿ ਠਾਨਾ। ਆਤਮ ਗਯਾਨ ਮਹਿਦ ਸੁਖਵਾਨਾ। ਜਿਮ ਛੂਟਹੈ, ਤਿਮ ਬੰਧਨ ਮਾਂਹਿ। ਕਹੈ ਨਿਸ਼ੰਗ ਭ੍ਰਾਸ ਕਿਸ ਨਾਂਹਿ ॥ ੩੮॥ ਤੁਰਕ ਕੂਰ ਬਹੁ ਦੇਤਿ ਸਜ਼ਾਇ। ਨਹਿੰ ਮਨ ਗਨਹਿ ਏਕ ਲਿਵਲਾਇ। ਅਨਿਕੰ ਭਾਂਤਿ ਕੋ ਭ੍ਰਾਸ ਬਤਾਵਹਿੰ। ਬਹੁਰ ਸ਼ਾਹੁ ਕੇ ਨਿਕਟਿ ਜਨਾਵਹਿੰ॥੩੯॥ 'ਮਾਨਤਿ ਨਹੀਂ ਸ਼ਰ੍ਹਾ ਕੀ ਬਾਤ। ਕਿਧੌਂ ਕਰਹੁ ਤਨੁ ਤਿਸ ਕੋ ਘਾਤ। ਬੋਲਤਿ ਹੈ ਆਨਨ ਜਿਮ ਆਵੈ'। ਸੁਨਿ ਨੁਰੰਗ ਉਰ ਕੋਪ ਉਪਾਵੈ ॥ ੪੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤਖਮਿ ਰਾਸੇ 'ਸਰਮਦ' ਪ੍ਰਸੰਗ ਬਰਣਨੰ ਨਾਮ ਦ੍ਵਿਤੀਯਸੀ ਅੰਸੂ ॥ ੨੭ ॥

੨੭. [ਸਰਮਦ ਕਤਲ]।

ਦੋਹਰਾ ॥ ਤਿਨ ਦਿਵਸਨਿ ਮਹਿੰ ਦੂਤ ਇਕ ਦਿੱਲੀ ਪੁਰਿ ਮੈਂ ਆਇ। ਰੁਮ ਵਲਾ ਇਤ ਸ਼ਾਹ ਨੈ ਲਿਖਿ ਕਰਿ ਦਿਯੋ ਪਠਾਇ ॥ ੧ ॥ ਚੌਪਈ ॥ 'ਸ਼ੁਕਰ ਸਬਰ ਦੋ ਨਾਮ ਜੁ ਕਹੈਂ। ਕਹਾਂ ਮਾਇਨਾ ਇਨ ਕੋ ਅਹੈ ?। ਬੂਝਨਿ ਹੇਤੁ ਨੁਰੰਗੇ ਪਾਸ। ਹੋਇ ਜਥਾਰਥ ਕਰਹੁ ਪ੍ਰਗਾਸ॥੨॥ ਨਹੀਂ ਮਾਇਨਾ ਇਨ ਤੇ ਆਵੈ। ਤੌ ਸਰਮਦ ਇਕ ਸੰਤ ਕਹਾਵੈ।ਤਿਸ ਤੇ ਬੂਝਹੁ ਭਲੇ ਬਿਚਾਰਿ। ਲੇਹੁ ਮਾਇਨਾ ਜੋ ਹੁਇ ਸਾਰ' ॥ ੩ ॥ ਸੋ ਦਿੱਲੀ ਮਹਿੰ ਆਨਿ ਪ੍ਰਵੇਸ਼ਾ। ਡੇਰਾ ਕੀਨਸਿ ਪਿਖਨੈ ਅਸ਼ੇਸ਼ਾ। ਬਹੁਰ ਸ਼ਾਹਿ ਕੇ ਨਿਕਟਿ ਪਧਾਰਾ। ਮੁਲਾ-ਕਾਤ ਕਰਿ,ਹੇਤੁ[1] ਉਚਾਰਾ॥੪॥ 'ਹਜ਼ਰਤ ਜਸੁ ਤੁਮਰੋ ਬਹੁ ਭਾਖੈ।—ਚੌਦਾਂ ਸੈ ਉਲਮਾਵਨ ਰਾਖੈ—। ਇਮ ਸੁਨਿ ਕੈ ਇਤ ਮੋਹਿ ਪਠਾਵਾ। ਹੇਤੁ ਮਾਯਨੇ ਬੂਝਨ ਆਵਾ ॥ ੫ ॥ ਸ਼ੁਕਰ ਸਬਰ ਏ ਨਾਮ ਜੁ ਦੋਇ। ਇਨ ਕੋ ਕਹਾਂ ਮਾਯਨਾ ਹੋਇ। ਸੋ ਮੋਕਹੁ ਦੀਜੈ ਸਮੁਝਾਇ। ਦਾਨਸ਼ਵੰਦਨਿ ਤੇ ਕਰਿ-ਵਾਇ' ॥ ੬ ॥ ਸੁਨਿ ਨੌਰਗ ਉਮਰਾਵ* ਬੁਲਾਏ। ਆਨਕ ਮੁਲਾਨੇ ਤਬਿ ਚਲਿ ਆਏ। ਬਹੁ ਭਾਂਤਾਨ ਤੇ ਹਿਰਦੈ ਬਿਚਾਰਹਿੰ। ਨਿਜ ਨਿਜ ਮਤਿ ਅਨੁ-ਸਾਰ ਉਚਾਰਹਿੰ ॥੭॥ ਖ਼ਾਤਰ ਜਮਾ ਨ ਤਿਸ ਕੀ ਹੋਇ।ਆਨਕ ਦਲੀਲ ਉਠਾਵਤਿ ਸੋਇ। ਦਿੱਲੀ ਮਹਿੰ ਜੋਤਿਕ ਮਤਿਵਾਨ। ਸਕਲ ਸਕੈਲੈ ਸ਼ਾਹੁ ਬਖਾਨੈ ॥੮॥ ਬਹੁ ਭਾਂਤਾਨ ਤੇ ਕਰਹਿੰ ਉਚਾਰ। ਨਿਜ ਨਿਜ ਮਤਿ ਅਨੁਸਾਰ ਬਿਚਾਰ। ਤਊ ਨ ਨਿਸ਼ਚੈ ਤਿਸ ਕ ਹੋਵਾ। ਕਰਹਿ ਦਲੀਲਾਂ

---

[1] (ਅ ਵਜ਼ ਦਾ) ਕਾਰਨ। * ਇਥੇ ਪ੍ਰਾਚੀਨ ਪਾਠ-ਉਲਮਾਵ-ਚਾਹੀਦਾ ਹੈ, ਅਲਫ਼ ਦੀ ਪੇਸ਼ ਨਾਲ ਉਮਰਾਵ ਦੇ ਗਿਆ ਜਾਪਦਾ ਹੈ। ਉਲਮਾਵ=ਇਸਲਾਮ ਦਾ ਪੰਡਿਤ। ਉਮਰਾਵ=ਅਮੀਰ, ਪ੍ਰੋਂਵੇਦਯ।

ਸੈਸੇ ਪੋਵਾ[1] ॥ ੯ ॥ ਕੇਤਿਕ ਦਿਨ ਲੌ ਚਰਚਾ ਰਹੀ। ਖ਼ਾਤਰਜਮਾ[2] ਭਈ ਕਿਮ ਨਹੀਂ। ਭਯੋ ਨਿਰਾਸ ਸਭਿਨਿ ਤੇ ਜਬੈ। ਸਰਮਦ ਕੋ ਸਿਮਰਨੋ ਤਿਨ ਤਬੈ ॥ ੧੦ ॥ ਬੂਝਨੋ ਲੋਕਨ ਤੇ 'ਕਿਤ ਰਹੈ ?। ਮਹਦ ਵਿਦਤ ਦਰਵੇਸ਼ ਜੁ ਅਹੈ'। 'ਪਰਨੋ ਕੈਦ ਮੈਂ' ਤਿਨਹੁੰ ਬਤਾਵਾ। 'ਸ਼ਰ੍ਹਾ ਬਹਿਰ ਚਲਿਬੋ ਅਟਕਾਵਾ[3]'॥੧੧॥ਰੂਮ ਸ਼ਾਹਿਕੋ ਦੂਤ ਸੁਨੀ ਜਬਿ।ਜਾਨਨੋਂ ਨੌਰੰਗ ਕੁਟਿਲ ਬਡੋ ਤਬਿ। ਗਯੋ ਕੈਦਖਾਨੇ ਮਹਿੰ ਦੇਖਾ। ਤਨ ਜਿਹ ਬੰਧਨ ਪਰੇ ਵਿਸ਼ੇਖਾ ॥ ੧੨ ॥ ਹਾਥ ਜੋਰਿ ਕਰਿ ਸਿਜਦਾ ਕੀਨਿ। ਬੈਠਨੋ ਚਿਤ ਮਹਿੰ ਜਾਨਿ ਪ੍ਰਬੀਨ। ਅਪਨੋ ਸਕਲ ਪ੍ਰਸੰਗ ਸੁਨਾਵਾ। 'ਰੂਮ ਵਲਾਇਤ ਤੇ ਚਲਿ ਆਵਾ॥ ੧੩ ॥ ਤਹਾਂ ਨਾਮ ਸ਼ੁਭ ਸੁਨਨੋ ਤੁਮਾਰਾ। ਬਹੁ ਲੋਕਨਿ ਜਸੁ ਬਡੋ ਉਚਾਰਾ। ਇਹਾਂ ਆਇ ਅਸ ਗਤਿ ਜੁਤਿ ਹੋਰਾ। ਤਊ ਮਾਇਨਾ ਕਹਹੁ ਭਲੇਰਾ ॥੧੪॥ ਸ਼ੁਕਰ ਸਥਰ ਜੇ ਆਖਹਿੰ ਦੋਇ। ਕਿਸ ਕੋ ਕਹੈਂ ? ਬਖਾਨੋ ਸੋਇ'। ਸੁਨਿ ਸਰਮਦ ਤਿਹ ਸੋਂ ਤਬਿ ਕਹਨੋ। 'ਲੇਨਿ ਮਾਯਨਾ ਜੇ ਚਿਤ ਚਹਨੋ ॥੧੫॥ ਹੋਤਿ ਪ੍ਰਾਤਿ ਕੋ ਚਲਿ ਕਰਿ ਆਵਹੁ। ਜਲ ਕੀ ਮਸ਼ਕ ਸੰਗ ਕਰਿ ਲਯਾਵਹੁ। ਤਹਮਦ[4] ਨਯੋ ਏਕ ਤਬਿ ਆਨਹੁ। ਲੇਹੁ ਮਾਇਨਾ ਜਥਾ ਬਖਾਨਹੁੰ' ॥੧੬॥ ਸੁਨਿ ਕੈ ਦੂਤ ਗਯੋ ਨਿਜ ਡੇਰੇ। ਨਿਸਾ ਬਿਤਾਇ ਤਜਾਰ ਭਾ ਹੇਰੇ। ਤਹਮਦ ਹਿਤ ਲੈ ਦੂਧ ਗਜ ਚੀਰ। ਮਸ਼ਕ ਲੀਨਿ ਭਰਿ-ਵਾਇ ਸੁ ਨੀਰ ॥ ੧੭ ॥ ਸਰਮਦ ਨਿਕਟਿ ਜਾਇ ਕਰਿ ਖਰਨੋ। ਤਹਮਦ ਜਲ ਕੋ ਅਰਪਨ ਕਰਨੋ। ਦੇਖਤਿ ਉਠਨੋ ਕਰਨੋ ਇਸ਼ਨਾਨ। ਨਿਜ ਸਰੀਰ ਪਾਵਨਤਾ ਠਾਨਿ ॥ ੧੮ ॥ ਤਹਮਦ ਕੀਨੋ ਤੇਰ[5] ਨਵੀਨ। ਖਰੋ ਰਹਨੋ ਦਰਵੇਸ਼ ਪ੍ਰਬੀਨ। ਕਹਨੋ ਦੂਤ ਸੋਂ ਹੁਇ ਕਰਿ ਖਰੋ। 'ਪਿਖਹੁ ਬਿਲੋਚਨ ਮੂੰਦਨ ਕਰੋ' ॥੧੯॥ ਸੁਨਿ ਕਰਿ ਠਾਂਢੋ ਭਯੋ ਅਗਾਰੀ।ਦ੍ਰਿਗ ਮੂੰਦ੍ਰਿਤ ਕਰਿ ਕੈ ਤਿਸ ਬਾਰੀ। ਸਰਮਦ ਹਾਥ ਸੀਸ ਪਰ ਧਰਨੋ। ਅਚਰਜ ਬਡੋ ਦਿਖਾਵਨਿ ਕਰਨੋ ॥ ੨੦ ॥ ਭੂਤ ਪ੍ਰੇਤ ਹੈਂ ਲਾਖੋਂ ਖਲੇ। ਪੁਰਿ ਸਗਰੋ ਨਿਜ ਹਾਥਨਿ ਧਰੇ। ਸਰਮਦ ਬਦਨ ਦਿਸ਼ਾ ਸਭਿ ਹੋਰੈਂ[6]। 'ਹਮ ਕੋ ਆਗਯਾ ਦੇ ਕਿਸ ਓਰੈ ॥ ੨੧ ॥ ਜਮਨਾ ਮਹਿੰ ਗਰਹਿੰ ਉਥਲਾਇ। ਸਭ ਦਿੱਲੀ ਪੁਰਿ ਕੋ ਬਿਨਸਾਇ'। ਸਰਮਦ ਨਹੀਂ ਹੁਕਮ ਕੋ ਦੇਤ। ਸਭਿ ਸਜ਼ਾਇ ਸਹਿ

---

[1] ਨਾਲ ਭਰਿਆ। [2] ਤੱਲੀ। [3] ਸ਼ਰ੍ਹਾ ਵਿਰੁੱਧ ਵੱਲਣ ਕਰਕੇ ਕੈਦ ਪਾਇਆ ਹੈ। [4] ਤੌਲੀਆ ਇੱਕ ਕੱਪੜਾ (ਤਾਹਮਤ)। [5] ਤੇਰਾ। [6] ਸਰਮਦ ਦੇ ਮੂੰਹ ਵੱਲ ਸਭ ਤੱਕ ਰਹੇ ਹਨ।

ਤਨ ਪਰ ਲੋਭ ॥੨੨॥ ਸਗਰੇ ਘਰ ਹਾਥਨਿ ਪਰ ਧਰੇ। ਲਾਖਹੁ ਸ਼ਕਤਿ-ਵੰਤ ਹੈਂ ਖਰੇ। ਇਹ ਦਿਖਾਇ ਕਰਿ ਹਾਥ ਉਤਾਰਾ। ਬਹੁਰ ਦੂਤ ਪ੍ਰਤਿ ਬਾਕ ਉਚਾਰਾ ॥ ੨੩ ॥ 'ਲਹਜੋ ਮਾਇਨਾ ਕੈਧੌਂ ਨਾਹਿ ?। ਖਾਤਰਜਮਾ ਭਈ ਚਿਤ ਮਾਂਹਿ?' ਸੁਨਿ ਕਰਿ ਹਾਥ ਜੋਰਿ ਕਰਿ ਕਹਜੋ।'ਆਂਖ ਮੂੰਦਿ ਜੋ ਅਚਰਜ ਲਹਜੋ ॥ ੨੪ ॥ ਨਹੀਂ ਮਾਇਨਾ ਸਮੁਝਜੋ ਕੋਈ। ਨਿਰਨੈ ਕਰਹੁ ਬਤਾਵਹੁ ਸੋਈ'। ਤਬਿ ਸਰਮਦ ਕਹਿਕੈ ਸਮੁਝਾਵਾ। 'ਹੋਤੁ ਮਾਇਨੇ ਮਹਿੰ ਦਿਖਰਾਵਾ ॥ ੨੫ ॥ ਏਤੀ ਸ਼ਕਤਿ ਮੋਹਿ ਕੋ ਦੀਨਿ। ਕਰੀ ਮਿਹਰ ਜਾਨਜੋ ਬਹੁ ਦੀਨ। ਯਾਂਤੇ ਸ਼ੁਕਰ ਰੱਬ ਕੇ ਘਰ ਕੋ। ਕਰਜੋ ਅਲਪ ਤੇ ਏਤਿਕ ਬਰ ਕੋ[1] ॥ ੨੬ ॥ ਬਹੁਰ ਮੋਹਿ ਦਿਸ਼ਿ ਦੇਖਨਿ ਕਰੀਅਹਿ। ਇਤੀ ਸਮਰਥ ਸਮੇਤ ਬਿਚਰੀਅਹਿ। ਤਊ ਸਬਰ, ਮੈਂ ਉਰ ਮਹਿੰ ਧਾਰਜੋ। ਨਹਿੰ ਕੁਬਾਕ ਭੀ ਕਿਸੂ ਉਚਾਰਜੋ ॥ ੨੭ ॥ ਸਰਬ ਸਜ਼ਾਇਨਿ ਸਹੌਂ ਸਰੀਰ। ਦੇਹਿੰ ਕਿੜਿਕ ਹੀ ਮੋਕਹੁ ਪੀਰ[2]। ਸਿਰ ਜਾਨੇ ਲਗਿ ਸਬਰ ਧਰੌਂ ਮੈਂ। ਸ਼ਕਤਿ ਦਿਖਾਵਨਿ ਨਹੀਂ ਕਰੌਂ ਮੈਂ' ॥ ੨੮ ॥ ਸੁਨਤਿ ਦੂਤ ਪਦ ਬੰਦਨ ਕਰੀ। ਖਾਤਰਜਮਾਂ ਅਧਿਕ ਪਿਖਿ ਧਰੀ। ਪਾਇ ਮਾਇਨਾ ਗਮਨਜੋ ਦੇਸ਼। ਅਵਰੰਗ ਕੀ ਕਰਿ ਨਿੰਦ ਵਿਸ਼ੇਸ਼ ॥੨੯॥ ਪੀਛੇ ਕੈਦ ਰਹਜੋ, ਕੁਛ ਕਾਲ। ਤ੍ਰਾਸ ਨ ਮਾਨਹਿੰ ਮਸਤ ਬਿਸਾਲ। ਸ਼ਰ੍ਹਾ ਨ ਮਾਨਹਿੰ, ਰਚਜੋ ਖੁਦਾਇ[3]। ਨਰ ਬਪੁਰਾ ਕਜਾ ਅੱਗੂ* ਲਖਾਇ[4]॥੩੦॥ਢਿਗ ਔਰੰਗ ਜਾਇ ਕਰਿ ਕਹੈਂ। 'ਸਰਮਦ ਨਹੀਂ ਤ੍ਰਾਸ ਮਨ ਲਹੈ। ਬਿਨਾ ਤ੍ਰਾਸ ਤੇ ਸ਼ਰ੍ਹਾ ਨ ਚਾਲਹਿ। ਜਿਮ ਚਿਤ ਚਾਹੈ ਚਲਹਿ ਕੁਚਾਲਹਿ' ॥੩੧ ॥ ਸੁਨਤਿ ਪਾਪਕਰਮਾ[5] ਰਿਸ ਭਰਜੋ। ਕਤਲ ਸੀਸ ਕੋ ਹੁਕਮ ਉਚਰਜੋ। ਚਲੀ ਧੌਂਸ ਬਾਜਤਿ ਤਿਸ ਭੀਰ। ਦੁਇ ਭੈਮਰ ਦੀਰਘ ਧਰਿ ਬੀਰ ॥੩੨॥ ਬਿਦਤ ਹੁਕਮ ਪੁਰਿ ਸਭਿ ਮਾਹਂ ਭਯੋ। ਸਰਮਦ ਸਿਰ ਕਾਟਨਿ ਕੋ ਕਿਯੋ। ਹੋਤੁ ਬਿਲੋਕਨਿ ਲੋਕ ਸਿਧਾਏ। ਪਹੁੰਚੇ ਜਾਇ ਹੁਤੇ ਜਿਸ ਥਾਏਂ ॥੩੩॥ ਸੁਨ ਕਰਿ ਬਿਨਾਂ ਤ੍ਰਾਸ ਹੀ ਬੋਲਾ। ਧਨ੍ਯ ਪ੍ਰਭੂ ਤੇ ਮਨ ਨਹਿੰ ਡੋਲਾ। ਢਿਗ ਮਹਿਜਦ ਕੇ ਤਿਸੈ ਬਿਠਾਇ। ਹਨੀ ਤੇਗ ਸਿਰ ਦਾਓ ਗਿਰਾਇ ॥ ੩੪ ॥ ਕਿਤਕ ਸਮੈ ਲਗਿ ਧਰ ਸੇ ਜੀਵਾ। ਬੈਠਜੋ ਰਹਜੋ ਤਥਾ ਥਿਰ ਥੀਵਾ। ਨਿਜ ਸੋਣਤ ਸੋਂ ਅੰਗੁਰੀ

[1]ਐਡਾ ਬਲ ਵਾਲਾ, ਮੈਂ ਸ਼ਟਤਾ ਵਾਲਾ। [2]ਪੀੜ। [3]ਦੱਬ ਵਿਚ ਰੱਤਾ। [4]ਤਿਸਦੇ ਅਗੇ ਕੀਹ ਜਾਣੀਦਾ ਹੈ। [5]ਪਾਪੀ (ਔਰੰਗਜ਼ੇਬ)। *ਪਾ:—ਪ੍ਰਾਕ੍ਰਮ ਕਜਾ ਤਿਸ ਅੱਗੂ।

ਭਰਿ ਭੁਰਿਭੀਤ ਮਸੀਤ ਤਿਸੀ ਪਰ ਧਰਿ ਧਰਿ॥੩੫॥ਲਿਖੀ ਬੈਂਤ*ਆਛੀ ਸੁ ਬਨਾਇ। ਜਿਸ ਕੋ ਪਠਿ ਬੈਰਾਗ ਉਪਾਇ। ਇਸ ਪ੍ਰਕਾਰ ਸਰਮਦ ਕੋ ਮਾਰਾ। ਦੋਹੀ ਸ਼ਾਹੁ ਮਹਾਂ ਕੁਰਿਆਰਾ॥ ੩੬ ॥ ਕਰਤਿ ਘਾਤ ਪਾਤਕ ਨਹਿੰ ਜਾਨਹਿ। ਰਾਜ ਤੇਜ ਨਿਜ ਸੁਖ ਕੋ ਹਾਨਹਿ। ਦਾਰਸ਼ਕੋਹ ਭ੍ਰਾਤ ਮਰਵਾਏ। ਤਿਸ ਤੇ ਪੰਦ੍ਰਾ ਦਿਵਸ ਬਿਤਾਏ ॥ ੩੭ ॥ ਸਰਮਦ† ਬਡ ਦਰਵੇਸ਼

---

*ਇਕ ਸ਼ਿਅਰ ਕਤਲ ਸਮੇਂ ਸਰਮਦ ਦਾ ਉਚਾਰਿਆ ਮਿਲਦਾ ਹੈ:—

ਸਰ ਦਹੇ ਰਾਹੇ ਦਿਲਦਾਰ ਅਦਾ ਸ਼ੁਦ, ਚਿਹ ਬਜਾ ਸ਼ੁਦ।
ਦੀਂ ਬਾਰੇ ਗਿਰਾਂ ਬੂਦ ਅਦਾ ਸ਼ੁਦ, ਚਿਹ ਬਜਾ ਸ਼ੁਦ! [ਉਰਦੂ ਨਾਲ: ਪ੍ਰ

ਅਰਥਾਤ—"ਸਿਰ ਪਿਆਰੇ ਦੇ ਰਾਹ ਵਿਚ ਭੇਟ ਦੇ ਗਿਆ, ਬਹੁਤ ਵੰਗਾ ਹੋਯਾ।
ਇਹ ਵੱਡਾ ਭਾਰ ਸੀ, ਅਦਾ ਦੇ ਗਿਆ, ਬਹੁਤ ਵੰਗਾ ਹੋਯਾ।

†ਸਰਮਦ ਦੇ ਹਾਲਾਤ ਲਿਖੇ ਦੋਏ ਮੁਕੰਮਲ ਨਹੀਂ ਮਿਲਦੇ, ਖਾਫੀਖਾਂ ਆਦਿਕ ਔਰੰਗਜ਼ੇਬੀ ਸਮੇਂ ਦੀਆਂ ਤਾਰੀਖਾਂ ਵਿਚ ਬੀ ਨਹੀਂ ਮਿਲਦੇ। ਮੁਢੀ ਫਕੀਰਾਂ ਵਿਚ ਰਵਾਇਤਾਂ, ਵੈਦਾਂਤੀਆਂ ਵਿਚ ਕਥਾ ਦੇ ਤੌਰ ਤੇ ਇਸ ਦੇ ਹਾਲਾਤ ਟੁਰੇ ਰਹੇ ਤੇ ਵਧਦੇ ਘਟਦੇ ਗਏ। ਜਦੋਂ ਸਿੱਖਾਂ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਥਾ ਵਿਚ ਗੁਰੂ ਕੀਆਂ ਸਾਖੀਆਂ ਦੇ ਵਰਣਨ ਕਰਨ ਦੇ ਨਾਲ ਰਿਵਾਜ ਟੁਰ ਚਲੇ ਹੋਏ ਪੈ ਗਿਆ ਕਿ ਵੈਦਾਂਤੀਆਂ, ਮੁਢੀਆਂ ਤੇ ਹਰ ਮਸ਼ਰਬ ਦੇ ਫਕੀਰਾਂ ਦੇ ਹਾਲ ਕਹੇ ਜਾਣ ਤਾਂ ਮੁਢੀ ਫਕੀਰਾਂ ਦੇ ਤਜ਼ਕਰੇ ਬੀ ਟੁਰ ਪਏ, ਉਸ ਤਰ੍ਹਾਂ ਦੇ ਹਾਲਾਤ ਕਵਿ ਜੀ ਨੇ ਦੱਸੇ ਹਨ। ਔਰੰਗਜ਼ੇਬ ਦੇ ਪੱਖੀ ਲੇਖਕ ਦੀ ਲਿਖੀ 'ਮਿਰਾਤੁਲ ਖਯਾਲ' ਤੇ 'ਰਿਆਜ਼ੁਲ ਸ਼ੁਅਰਾ' ਆਦਿ ਕਿਤਾਬਾਂ ਤੋਂ ਮਿਲੇਪ ਜਦੋ ਹਾਲ ਓਹਨਾਂ ਦੇ ਮਿਲਦੇ ਹਨ:—ਸਰਮਦ ਯਹੂਦੀ ਯਾ ਅਰਮੀਨੀਆ ਅਸਲ ਦਾ ਈਰਾਨੀ ਸੀ। ਮਜ਼ਹਬ ਯਹੂਦੀ ਯਾ ਈਸਾਈ ਸੀ ਫਿਰ ਮੁਸਲਮਾਨ ਹੋਇਆ; ਕੰਮ ਵਪਾਰ ਦਾ ਕਰਦਾ ਸੀ। ਈਰਾਨ ਤੋਂ ਮਾਲ ਲੈਦ ਕੇ ਹਿੰਦੁਸਤਾਨ ਆਯਾ। ਸਿੰਧ ਦੇ ਠੱਠੇ ਸ਼ਹਿਰ ਵਿਚ ਇਸ਼ਕ ਜਾਗਿਆ। ਪਹਿਲਾਂ ਜ਼ਾਹਰੀ ਫੇਰ ਫਕੀਰੀ ਰੰਗ ਵੱਲ ਪਲਟ ਗਿਆ।ਫਕੀਰੀ ਰੰਗ ਵਿਚ ਫਿਰਦਾ ਦਿੱਲੀ ਆਇਆ; ਦਾਰਾ ਸ਼ਕੋਹ ਦਾ ਇਸ ਨਾਲ ਪ੍ਰੇਮ ਹੋ ਗਿਆ। ਲੋਕਾਂ ਵਿੱਚ ਫਕੀਰ ਪ੍ਰਸਿੱਧ ਹੋ ਗਿਆ। ਜਦ ਦਾਰਾ ਮਾਰਿਆ ਗਿਆ ਔਰੰਗਜ਼ੇਬ ਦਾਰਾ ਦਾ ਪੱਖੀ ਜਾਣ ਕੇ ਇਸ ਨੂੰ ਮਾਰਨਾ ਚਾਹੁੰਦਾ ਸੀ, ਸੋ ਪਹਿਲਾ ਬਹਾਨਾ ਸਰਮਦ ਦਾ ਉਹ ਸ਼ੇਅਰ ਸੀ ਜਿਸ ਵਿਚ ਉਸ ਨੇ ਕਿਹਾ ਹੈ:—'ਮੁਲਾਂ ਕਹਿੰਦਾ ਹੈ ਕਿ ਮੁਹੰਮਦ ਅਸਮਾਨ ਗਿਆ, ਸਰਮਦ ਕਹਿੰਦਾ ਹੈ ਕਿ ਅਸਮਾਨਾ ਵਾਲਾ ਮੁਹੰਮਦ ਵਿਚ ਆ ਗਿਆ।' "ਮੁਲਾਂ ਗੋਇਦ ਕਿ ਬਰ ਫਲਕ ਸ਼ੁਦ ਅਹਮਦ, ਸਰਮਦ ਗੋਯਦ ਕਿ ਫਲਕ ਬਅਹਮਦ ਦਰ ਸ਼ਦ।" ਇਸ ਤੋਂ ਮੁਹੰਮਦ ਦਾ ਸ਼ਰੀਰ ਨਾਲ ਅਸਮਾਨਾਂ ਤੇ ਜਾਣਾਂ ਦੱਦ ਹੁੰਦਾ ਹੈ ਸੋ ਕੁਫਰ ਹੈ। ਫਿਰ ਔਰੰਗਜ਼ੇਬ ਨੇ ਵਡੇ ਕਾਜ਼ੀ ਨੂੰ ਸਰਮਦ ਦੇ ਨੰਗੇ ਰਹਿਣ ਦਾ ਸਬੱਬ ਪੁੱਛਣ ਘੱਲਿਆ ਤਾਂ ਜਵਾਬ ਮਿਲਿਆ:—'ਉਸ ਉੱਚੇ ਸੁਹਣੇ ਨੇ ਮੈਨੂੰ ਨੀਵਾਂ ਕੀਤਾ, ਉਸ ਦੀਆਂ ਅੱਖਾਂ ਮੈਨੂੰ ਹਵੇਂ ਪਜਾਲਾ

[ਬਾਕੀ ਟੁਕ ਅਗਲੀ ਵੱਲੇ ਅਗਲਾ ਪੰਨਾ]

ਸਿੰਘਾਰਜੋ। ਨਰਕ ਪਰਨ ਕੋ ਤ੍ਰਾਸ ਨ ਧਾਰਜੋ। ਅਪਰ ਤੁਰਕ ਕੈ ਹਿੰਦੂ ਕੋਇ। ਗਹੈ ਸ਼ਰ੍ਹਾ ਹਿਤ ਮੂਰਖ ਸੋਇ॥੩੮॥ਕੋਤਿਕ ਕੋ ਗਹਿ ਕਰਿ ਮਰਿਵਾਵੈ। ਨਤੁਰ ਸ਼ਰ੍ਹਾ ਕੇ ਮੱਧ ਚਲਾਵੈ। ਹੁਤੋ ਕੈਦ ਮਹਿੰ ਪਿਦਰ ਵਿਚਾਰਾ। ਤੇਜ ਸੁ ਰਾਜ ਅਧਿਕ ਜਿਹ ਧਾਰਾ॥੩੯॥ ਅਲਪ ਅਹਾਰ ਨੀਰ ਕੋ ਦੇਤਿ। ਬਹੁ ਦੁਖ ਪਾਇ ਛੁਧਿਤ ਤ੍ਰਿਖ ਹੇਤੁ*। ਗਹਜੋ ਇਕਾਕੀ ਰਾਖਿ ਬਿਠਾਇ। ਸੰਕਟ ਦੈ ਦੈ ਬਹੁ ਤਰਸਾਇ ॥ ੪੦ ॥ ਜਿਸ ਤੇ ਉਤਪਤਿ ਮੂਰਖ ਹੋਵਾ।

[ਪਿਛਲੇ ਪੰਨੇ ਦੀ ਬਾਕੀ ਟੂਕ]
ਏਹ ਲੈ ਗਈਆਂ, ਓਹ ਮੇਰੀ ਬਗਲ ਵਿਚ ਹੈ ਤੇ ਮੈਂ ਉਸ ਦੀ ਢੂਡ ਵਿਚ ਹਾਂ, ਅਜੀਬ ਦੌਰ ਨੇ ਮੈਨੂੰ ਨੰਗਾ ਕਰ ਦਿੱਤਾ ਹੈ':—"ਦੁਸ਼ ਬਾਲਾਏ ਕਰਦਹ ਦੁਨੀ ਪਸਤ ਮਰਾ। ਚਸ਼ਮੇ ਬਦੋ ਜਾਮ ਦੁਰਦਹ ਅਜ਼ ਦਸਤ ਮਰਾ। ਓ ਦਰ ਬਗਲੇ ਮਨ ਅਸਤੋ ਮਨ ਦਰ ਤਲਬਸ਼। ਦੁਜ਼ਦੇ ਅਜਬੇ ਨਹਿਨਹ ਕਰਦਹ ਅਸਤ ਮਰਾ"। ਗੁੱਸੇ ਹੋਕੇ ਕਾਜ਼ੀ ਚਲਾ ਗਿਆ ਹੋਰ ਕਈ ਗੱਲਾਂ ਹੋਈਆਂ ਹੋਸਨ। ਆਖਰ ਮੱਲ੍ਹੀਆਂ ਤੇ ਸਮਾਜ ਵਿੱਚ ਸਰਮਦ ਮੰਦਿਆ ਗਿਆ, ਔਰੰਗਜ਼ੇਬ ਵੀ ਮੌਜੂਦ ਸੀ। ਫਿਰ ਨੰਗੇ ਰਹਿਣ ਤੋਂ ਬਹਿਸ ਸ਼ੁਰੂ ਹੋਈ। ਇਕ ਰੁਬਾਈ ਦਿਖੇ ਇਕ ਪਿੱਛੇ ਸਰਮਦ ਦੇ ਜਵਾਬ ਦੀ ਦੇ ਆਏ ਹਾਂ। ਇਹ ਗਲ ਕੋਈ ਫੈਰਦਾਰ ਬਹਾਨਾ ਨਹੀਂ ਸੀ ਬਣਦੀ ਤਾਂ ਮੁਲਾਣਿਆਂ ਕਿਹਾ 'ਕਲਮਾ ਪੜ੍ਹ' ਸਰਮਦ 'ਲਾ ਇਲਾ' ਤੋਂ ਵੱਧ ਨਹੀਂ ਸੀ ਪੜ੍ਹਦਾ। ਇਸ ਦੇ ਅਰਥ ਹਨ:—'ਨਹੀਂ ਹੈ ਅਲਾ' ਇਹ ਇਨਕਾਰ ਹੈ। ਅਗੋਂ ਕਲਮਾ ਹੈ 'ਇਲ ਲਿੱਲਾ':—'ਸਿਵਾ ਅੱਲਾ ਦੇ', ਇਕਰਾਰ ਹੈ। ਕਾਜ਼ੀਆਂ ਕਿਹਾ 'ਸਾਰਾ ਕਲਮਾ ਪੜ੍ਹ'। ਸਰਮਦ ਨੇ ਕਿਹਾ ਕਿ 'ਮੈਂ ਨਫੀ ਦੇ ਦਰਜੇ ਵਿਚ ਮਗਨ ਹਾਂ ਅਸਬਾਤ ਤੇ ਨਹੀਂ ਅਜੇ ਪੁੱਜਾ। ਝਠ ਮੈਂ ਕਹਿਣਾ ਨਹੀਂ'। ਇਸ ਪਰ ਫਤਵਾ ਕਤਲ ਦਾ ਲਾ ਦਿੱਤਾ ਗਿਆ।ਜਦ ਜਲਾਦ ਆਇਆ ਤੇ ਸਰਮਦ ਨੇ ਕਿਹਾ:—'ਤੈਥੋਂ ਸਦਕੇ! ਆ ਆ ਕਿ ਜਿਸ ਮਰਤ ਵਿੱਚ ਤੂੰ ਆਵੇਂ ਮੈਂ ਤੈਨੂੰ ਖੂਬ ਪਛਾਣਦਾ ਹਾਂ'। "ਫਿਦਾਏ ਤੋ ਸ਼ਵਮ, ਬਿਆ ਬਿਆ ਬਹਰ ਮੇ ਰਵੇ ਕਿ ਮੇ ਆਈ ਮਨ ਤਰਾ ਖੂਬ ਮੀ ਸ਼ਨਾਸਮ"। ਫਿਰ ਏਹ ਸ਼ੇਅਰ ਪੜ੍ਹਦਿਆਂ ਸਿਰ ਝੁਕਾ ਕੇ ਤਲਵਾਰ ਦਾ ਵਾਰ ਹਸ'ਦਆਂ ਸਹਕੇ ਜਾਨ ਦੇ ਦਿੱਤੀ:—'ਦੇਲਾ ਪਿਆ ਤਾਂ ਅਸਾਂ ਅਣਦੇਂਦ ਦੀ ਨੀਂਦ ਤੋਂ ਅੱਖ ਖੁਹਲੀ, ਪਰ ਡਿੱਠਾ ਕਿ ਫਿਤਨੇ ਦੀ ਰਾਤ ਅਜੇ ਬਾਕੀ ਹੈ ਸੋ ਫੇਰ ਸੌਂ ਗਏ'। "ਫ਼ੇਰੇ ਮੂਦੇ ਅਜ਼ ਖ਼ਾਬੇ ਅਦਮ ਚਸ਼ਮ ਕਸ਼ੂਦੇਮ। ਦੀਦਮ ਕਿ ਬਾਕੀਸਤ ਸ਼ਬੇ ਫਿਤਨਾ ਗਨੂਦੇਮ।" ਸਰਮਦ ਦੇ ਕਤਲ ਦਾ ਸੰਨ "ਮਿਰਾਤੁਲ ਖਯਾਲ" ਨੇ ੧੦੭੨ ਹਿ:, ਔਰੰਗਜ਼ੇਬ ਦੇ ਗੱਦੀ ਨਸ਼ੀਨ ਹੋਣ ਤੋਂ ਤੀਸਰਾ ਸਾਲ ਦਿੱਤਾ ਹੈ। ਸਰਮਦ ਦੇ ਕਤਲ ਵੇਲੇ ਸਾਰੀ ਦਿੱਲੀ ਕਤਲਗਾਹ ਵਿੱਚ ਦੇਖਣ ਗਈ ਤੇ ਸ਼ੋਕ ਕਰਦੀ ਸੀ। *ਸ਼ਾਹਜਹਾਂ ਵਲੋਂ ਇਕ ਰੁੱਕਾ ਔਰੰਗਜ਼ੇਬ ਵੱਲ ਲਿਖਿਆ ਅੱਜ ਤੱਕ ਮਿਲਦਾ ਹੈ:—"ਬਾਬਾਦਿ ਮਨ! ਬਹਾਦੁਰੇ ਮਨ! ਦੀ ਦੇਸ਼ ਸਾਹਿਬੇ ਲਕ ਸਵਾਰ

[ਅਗਲੇ ਪੰਨੇ ਦੇ ਫੁਟ]

ਤਿਸੀ ਪਿਦਰ ਕੋ ਸੁਖ ਤੇ ਖੋਵਾ। ਕੈਦ ਬਿਖੈ ਹੀ ਮਾਰਨਿ ਕਰਨੋ। ਇੱਤਯਾਦਿਕ ਪਾਪਨਿ ਗਨ ਧਰਨੋ ॥ ੪੧ ॥ ਅਪਰ ਕੁਚਾਲੀ ਕੀਨਿ ਅਨੇਕ। ਅਤਿ ਮਤਿਮੰਦਾ ਹੀਨ ਬਿਬੇਕ। ਜੋ ਨਿਜ ਪਿਦਰ ਸੰਗ ਇਮ ਖੋਟਾ। ਛਰੇ ਸਰਬ, ਪੁਨ ਕਿਨਹੁੰ ਨ ਹੋਟਾ ॥ ੪੨ ॥ ਅਪਰ ਕਹਾਂ ਲਗਿ ਕਹੌਂ ਖੁਟਾਈ। ਕਰਤਿ ਭਯੋ ਪਾਤਕ ਸਮੁਦਾਈ। ਕੁਛਕ ਸੁਨਾਵਨਿ ਕਰੌਂ ਸਜਾਨਿ। ਜਿਸ ਤੇ ਸਲਤਨ ਤੁਰਕਨਿ ਹਾਨ ॥ ੪੩ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਰਾਸਿ ਨਵਮਿ ਰਾਸੌ 'ਸਹਜਾਲ ਮਰਨ' ਪ੍ਰਸੰਗ ਬਰਨਨੰ ਨਾਮ ਤ੍ਰੈਬੀਸਮੋ ਅੰਸੂ ॥ ੨੩ ॥

੨੪. [ਔਰੰਗਜ਼ੇਬ ਦਾ ਵੇਸ਼ਵਾ ਤੇ ਝੂਠੀ ਫਕੀਰਾਂ ਨਾਲ ਸਲੂਕ]

ਦੋਹਰਾ ॥ ਇਸ ਪ੍ਰਕਾਰ ਔਰੰਗ ਨੇ ਹਤੇ ਪਿਤਾ ਅਰੁ ਭ੍ਰਾਤ। ਦੁਸ਼ਟ, ਪਾਪ ਕਰਮਾ ਮਹਾਂ ਬਹੁ ਲੋਕਨਿ ਦੁਖ ਦਾਤ ॥ ੧ ॥ ਚੌਪਈ ॥—ਸ਼ਰਾ ਬੀਚ ਸਭਿ ਜਗਤ ਚਲਾਵਹੁੰ। ਜੋ ਨਹਿੰ ਮਾਨੈ ਤਿਸੈ ਮਰਾਵਹੁੰ—।ਅਸ ਸੰਕਲਪ ਕੀਨਿ ਦ੍ਰਿੜ੍ਹ ਮਨ ਮੈਂ। ਅਤਿ ਬਾਦੀ ਤੁਰਕਨਿ*ਕੇ ਗਨ ਮੈਂ ॥ ੨ ॥ ਹਠ ਕਰਤਾ ਜਿਦ ਮੇ ਜੁ ਮਹਾਨੇ। ਜਿਨਹੁੰ ਮਾਇਨੇ ਅਰਬੀ ਜਾਨੇ। ਬੀਚ ਪਾਰਸੀ ਨਿਪੁਨ ਸੁਜਾਨੇ। ਅਸ ਰਾਖੇ ਬਹੁ ਨਿਕਟਿ ਮੁਲਾਨੇ ॥੩॥ ਆਦਰ ਦਰਬ ਦੇਇ ਬਹੁਤੇਰਾ।ਤਿਨਕੀਸੰਗਤਿ ਕਰਤਿ ਘਨੇਰਾ।ਪਰਮੇਸ਼ੁਰ ਪ੍ਰਾਪਤਿ ਮਗ ਔਧੋ।ਗਾਵੈ ਸ਼ਰ੍ਹਾ ਫਾਸ ਹੈਂ ਗ ਬੈਧੋ॥੪॥ ਅੰਧਨਿ ਸਾਥ ਅੰਧ ਮਿਲਿ ਜੈਸੇ।

---

†ਪਰਮੇਸ਼ਰ ਦੀ ਪ੍ਰਾਪਤੀ ਦੇ ਰਾਹ ਤੋਂ ਅੰਨ੍ਹੇ। *ਪਾਃ—ਸਭਿਹਿਨਿ।

[ਪਿਛਲੇ ਪੰਨੇ ਦੀ ਬਕੀ ਟੂਕ]

ਦੁਦਮ; ਇਮਦੋਜ਼ ਮੇ ਹਤਾਨੇ ਯਕ ਕਾਸਾ ਆਬਮ। ਦਰੀਂ ਦੁਨੀਆਂ ਮਗ਼ਰੂਰ ਨ ਬਾਇਦ ਬੂਦ, ਦਰ ਹਿੰਦੋ ਸਿਤਾਨ ਚਿਹ ਹਿੰਦੂ ਚਿਹ ਮੁਸਲਮਾਂ, ਹਮਾਂ ਈਮਾਨ ਫ਼ਰਾਏ ਨਾਨੇ ਪਾਰਚਾ ਦੀਨੇ ਮੁਹੰਦ ਰਾ ਮੇ ਫ਼ਰੋਸ਼ੰਦ।

ਦੁਬਾਈ:--ਆਫਰੀਂ ਬਾਦ ਹਿਮਾਂ ਹਰ ਬਾਬ, ਮੁਰਦਹ ਰਾ ਮੇ ਦਿਹੰਦ ਦਾਇਮ ਆਬ।
ਐ ਪਿਸਰ ! ਤੂੰ ਅਜਬ ਮੁਸਲਮਾਨੀ, ਜ਼ਿੰਦਾ ਜਾਨਮ ਬ ਆਬ ਨ ਰਸਾਨੀ।''

ਅਰਥਾਤ:—'ਏ ਮੇਰੇ ਪੁਤ੍ਰ ! ਮੇਰੇ ਬਹਾਦੁਰ ! ਕੇਲ ਮੈਂ ਲੱਖ ਸਵਾਰ ਦਾ ਮਾਲਿਕ ਸਾਂ, ਅੱਜ ਇਕ ਪਾਣੀ ਦੇ ਪਿਆਲੇ ਦਾ ਮੁਹਤਾਜ ਹਾਂ, ਏਸ ਦੁਨੀਆਂ ਵਿਚ ਹੰਕਾਰੀ ਨਹੀਂ ਰਹਿਣਾ ਚਾਹੀਦਾ, ਹਿੰਦੁਸਤਾਨ ਵਿਚ ਕੀ ਹਿੰਦੂ ਕੀ ਮੁਸਲਮਾਨ ਸਾਰੇ ਬੇਈਮਾਨ ਹਨ ਤੇ ਰੋਟੀ ਕਪੜੇ ਵਾਸਤੇ ਆਪਣੇ ਦੀਨ ਨੂੰ ਵੇਚਦੇ ਹਨ। (ਦੁਬਾਈ) ਹਰ ਤਰ੍ਹਾਂ ਹਿੰਦਆਂ ਨੂੰ ਸ਼ਾਬਾਸ਼ ਹੈ ਜੋ ਪਿਤਰਾਂ ਨੂੰ ਸਦਾ ਪਾਣੀ ਦਿੰਦੇ ਹਨ, ਏ ਪੁਤ੍ਰ ! ਮੈਂ ਅਜੇਹਾ ਮੁਸਲਮਾਨ ਹਾਂ ਕਿ ਮੈਂ ਜੀਉਂਦਾ ਹਾਂ ਤੇ ਤੈਨੂੰ ਪੀਣ ਵੇਲੇ ਪਾਣੀ ਨਹੀਂ ਦੇ ਸਕਦਾ।' ਜਿਸ ਦੇ ਉੱਤਰ ਵਿਚ ਚੁੱਕਾ ਲਿਆਉਣ ਵਾਲੇ ਦੇ ਵੱਲੋਂ ਕਹਿ ਦਿਤਾ ਕਿ "ਜਿਸ ਦਵਾਤ ਨਾਲ ਇਹ ਚੁੱਕਾ ਲਿਖਿਆ ਹੈ ਉਸ ਦਾ ਮੂੰਹ ਦੇਖ ਲਓ।"

[ਉਸਤੋਂ ਬਾਅਦ ਖ਼ਿਤ ਦੁਬਾਰਾ ਲਿਖਿਆ ਗਿਆ]

ਗਯਾਨ ਦ੍ਰਿਪ ਕੋ ਹੋਹਿ ਨ ਕੈਸੇ[1]।ਤਥਾ ਸ਼ਤ੍ਰੁ ਸਭਿ ਅੰਧੇਕਰੇ।ਮਗ ਖੁਕ੍ਯੋ ਇਹ ਕਸੋਂ ਦ੍ਰਿਸ਼ਟੀ ਪਰੈ ॥ ੫ ॥ ਰਿਦੈ ਨੁਰੈਗੋ ਕੀਨਿ ਬਿਚਾਰ।–ਬੇਸ਼ਨਾ ਬ੍ਰਿੰਦ ਬਜ਼ਾਰ ਮਝਾਰ। ਸਭਿ ਹਰਾਮ ਕਰਿ ਬੈਸ ਬਿਤਾਵੈਂ। ਸ਼ਤ੍ਰੁ ਬੀਚ ਏ ਨਹਿੰ ਦ੍ਰਿਸ਼ਟਾਵੈਂ–॥੬॥ ਸਗਰੀ ਕਰਿ ਕੈ ਹੁਕਮ ਹਕਾਰੀ। ਆਈ ਬ੍ਰਿੱਧ, ਤਰੁਨ ਅਰੁ ਬਾਰੀ[2]। ਕਹਯੋ 'ਕਾਰ ਅਪਨੀ ਦਿਹੁ ਤ੍ਯਾਗਿ। ਇਕ ਇਕ ਖਸਮ ਸੰਗ ਲਿਹੁ ਲਾਗ ॥੭॥ ਨਾਂਹਿ ਤ ਦੋਜ਼ਕ ਮੈਂ ਦੁਖ ਪਾਵਹੁ। ਬਹੁ ਸੋਂ ਮਿਲੋ ਹਰਾਮ ਕਮਾਵਹੁ'। ਸੁਨਿ ਕਰਿ ਬੇਸ਼ਨਾ ਬਹੁਤ ਪੁਕਾਰੀ। 'ਇਹੀ ਕਦੀਮੀ ਕਾਰ ਹਮਾਰੀ ॥ ੮ ॥ ਬਰਖ ਹਜ਼ਾਰਹੁੰ ਬੀਤ ਗਏ ਹੈਂ। ਬਡੇ ਬਡੇ ਪਤਿ-ਸ਼ਾਹੁ ਭਏ ਹੈਂ। ਕਿਨਹੁੰ ਨ ਹਮ ਕੋ ਰੋਕਨਿ ਕੀਨਿ। ਕਰਤਿ ਰਹੀ ਨਿਜ ਕਾਰ ਧਨੀਨ[3] ॥੯॥ਹਮ ਕੈਸੇ ਅਬਿ ਤ੍ਯਾਗਨਿ ਕਰੈਂ।ਜਬਰੀ ਕਰਹੁ ਬੈਠਿ ਦਰ ਮਰੈਂ'। ਨੌਰੰਗ ਸੁਨਿ ਖੁਨਸਯੋ,ਨਹਿੰ ਭਾਈ[4]।ਨੌਕਾ ਪਰ ਗਨ ਬੋਲਿ ਚਢਾਈ ॥੧੦॥ ਜਮਨਾ ਕੋ ਪ੍ਰਵਾਹ ਮੈਂ ਜਾਇ। ਗਹਿ ਗਹਿ ਸਗਰੀ ਦਈ ਡੁਬਾਇ। ਹਾਹਾਕਾਰ ਪੁਰੀ ਮਹਿ ਹੋਵਾ। 'ਇਹ ਦੁਰਮਤਿ ਕੁਲ ਕੋ ਜਸੁ ਖੋਵਾ' ॥੧੧॥ਕਰਮਾਤ ਕੁਛ ਸੋਂ ਇਕ ਪੀਰ।ਤਿਸ ਢਿਗ ਗਈ ਬੇਸ਼ਿਯਨਿ ਭੀਰ। ਬ੍ਰਿਥਾ[5] ਆਪਨੀ ਸਕਲ ਸੁਨਾਈ। 'ਇਹ ਨੌਰੰਗ ਬਾਦੀ ਦੁਖ-ਦਾਈ ॥ ੧੨ ॥ ਇਸ ਤੇ ਦੱਛਨਾ ਕਰਹੁ ਹਮਾਰੀ। ਨਾਂਹਿ ਤ ਨਾਸਹਿੰ ਸਭਿ ਇਕ ਬਾਰੀ'। ਸੁਨਤਿ ਪੀਰ ਕੋ ਕਰੁਨਾ ਆਈ। ਗਾਵਨ ਮਹਿੰ ਦਿਯ ਖਯਾਲ ਬਨਾਈ ॥ ੧੩ ॥ 'ਗਾਵਹੁ ਜਾਇ ਦੁਰਗ ਪਿਛਵਾਰੇ। ਸੁਨਿ ਨੌਰੰਗ ਤੁਮ ਕੋ ਨਹਿੰ ਮਾਰੈ'। ਆਗ੍ਯਾ ਪਾਇ ਸੀਖ ਕਰਿ ਆਈ। ਮਿਲਿ ਬੇਸ਼ਾ ਹ੍ਵੈ ਕੈ ਸਮੁਦਾਈ ॥੧੪॥ ਜਹਿੰ ਕੀ[6] ਧੁਨਿ ਸੁਨਿ ਨੌਰੰਗ ਕਾਨ। ਤਹਾਂ ਜਾਇ ਊਚੇ ਕਰਿ ਗਾਨ। ਪੀਰ ਬਨਾਵਟ ਮਨ ਮਹਿੰ ਜਾਨਿ। ਹੁਕਮ ਸ਼ਾਹਿ ਨੇ ਕੀਨਿ ਬਖਾਨ ॥ ੧੫ ॥ 'ਜੋ ਤਿਸਕੀ ਮਰਜ਼ੀ ਹੈ ਔਸੇ। ਹਮ ਨਹਿੰ ਕਰਹਿੰ, ਕਰਹੁ ਕ੍ਰਿਤ ਤੈਸੇ। ਪੀਰ ਹੁਕਮ ਕੋ ਕਬਿ ਨ ਹਟਾਵੈਂ। ਜਿਸ ਆਗੇ ਮੈਂ ਸੀਸ ਨਿਵਾਵੈਂ' ॥੧੬॥ ਇਮ ਸੁਨਿ ਕੈ ਬੇਸ਼ਨਾ ਹਰਖਾਇ। ਬਚ ਕਰਿ ਰਹੀ ਬਸੀ ਗ੍ਰਿਹ ਆਇ। ਜਥਾ ਸਰਪ ਘੋਰੇ ਮੈਂ ਹੋਇ। ਛਸਿਬੇ ਤੇ ਬਚਿ ਹੈ ਬਿਧਿਕੋਇ॥੧੭॥ਤੁਰਕਨਿ ਮਹਿੰਇਕ ਹੋਤਿ[7] ਫਕੀਰ।

---

[1]ਅੰਨ੍ਹੇ ਨੂੰ ਰੂਪ ਦਾ ਗਿਆਨ ਕਿਵੇਂ ਤਰ੍ਹਾਂ ਨਹੀਂ ਹੁੰਦਾ। [2]ਬਾਲਕੀਆਂ। [3]ਇਸਤ੍ਰੀਆਂ। (ਅ) ਯਕਦਾਨਾਂ ਲਈ। [4]ਵੰਗੀ ਨਾ ਲੱਗੀ। [5]ਪੀੜਾ। [6]ਜਿੱਥੇ ਦੀ। [7]ਹੈਦੇ ਹਨ।

ਸੂਫੀ[1] ਕੇ ਪਹਿਰੈਂ ਸ਼ੁਭ ਚੀਰ। ਢੋਲਕ ਬਜਤਿ ਚਢਹਿ ਜਿਨ ਹਾਲ। ਸਿਰ ਭਰਮਾਇ[2], ਬਿਸੁੱਧ ਬਿਹਾਲ ॥ ੧੯ ॥ ਸੋ ਦਿੱਲੀ ਪੁਰਿ ਮਹਿੰ ਸਮੁਦਾਇ। ਤਿਨ ਕੋ ਨੌਰੰਗ ਲੀਨਿ ਬੁਲਾਇ। ਸਭਿ ਇਕਠੇ ਕਿਧ ਭਏ, ਘਨੇਰੇ। ਬੂਝਨਿ ਲਗਸੋ ਤਿਨਹੁੰ ਕਰਿ ਨੇਰੇ॥੨੯॥'ਤੁਮ ਕੈਸੇ ਬੇਸੁਧ ਹੁਇ ਜਾਵਹੁ?। ਆਪਨ ਪਰ ਕਾ ਨਹੀਂ ਲਖਾਵਹੁ। ਰਿਦੇ ਤੁਮਾਰੇ ਮਹਿੰ ਕਜਾ ਹੋਇ ? । ਬੈ ਇਖਤਯਾਰੀ ਕਾਰਨ ਕੋਇ ॥ ੨੦ ॥ ਇਹ ਤੋ ਸ਼ਰ੍ਹਾ ਬਿਖੈ ਨਹਿੰ ਬਾਤ। ਲਖੀਅਤਿ ਜਾਂ ਤੇ ਦੰਭ ਕਮਾਤਿ'। ਸੁਨਤਿ ਫਕੀਰਨਿ ਉੱਤਰ ਦੀਏ। 'ਏਵ ਸਿਰੜ[3] ਦਰਵੇਸ਼ਨਿ ਕੀਏ ॥ ੨੧ ॥ ਤੁਮ ਕਜਾ ਕਹਤਿ, ਕਰੈ ਕਿਮ ਕੋਈ[4]। ਜਥਾ ਫਕੀਰਨਿ ਮਰਜ਼ੀ ਹੋਈ। ਮਗ ਖ਼ੁਦਾਇ ਕੇ ਜੇ ਨਰ ਚਾਲੇ। ਮਨ ਬੰਧ ਜਾਇ ਪ੍ਰੇਮ ਪ੍ਰਭੁ ਨਾਲੇ ॥੨੨॥ ਨਿਸ ਦਿਨ ਸੁਰਤਿ ਟਿਕੀ ਜਿਨ ਰਹੈ। ਇਕ ਦਰ ਕੇ ਆਸ਼ਿਕ ਨਿਤ ਅਹੈਂ। ਢੋਲਕ ਆਦਿ ਬਜਾਵਨਿ ਕਰਿ ਕੇ। ਗੁਨ ਖ਼ੁਦਾਇ ਗਾਵਨਿ ਸੰਗ ਸੁਰ ਕੇ ॥ ੨੩ ॥ ਤਬਿ ਤਿਨ ਰਿਦੈ ਚੌਟ ਸੀ ਲਾਗੀ। ਬੇਇਖਤਯਾਰ ਹੋਹਿੰ ਅਨੁਰਾਗੀ। ਬਿਸਰਿ ਜਾਤਿ ਸੁਧਿ ਸਰਬ ਸ਼ਰੀਰਾਧੀਰਜ ਕਹਾਂ ਸੰਭਾਰਨਿ ਚੀਰ ॥੨੪॥ ਸੰਗ ਖ਼ੁਦਾਇ ਮਿਲਾਵਹਿੰ ਮਨ ਕੋ। ਬ੍ਰਿੱਤਿ ਸਮੇਤ ਬਿਸਾਰਹਿੰ ਤਨ ਕੋ। ਜਥਾ ਚੋਟ ਕੋ[5]ਮੁਰਛਾ ਪਾਇ। ਐਸੋ ਖ਼ਯਾਲ ਤਿਨਹੁੰ ਥਨਿ ਜਾਇ' ॥੨੫॥ ਤਿਨ ਤੇ ਸੁਨਿ ਨੌਰੰਗ ਨੇ ਬਰਨੀ। 'ਜੇ ਕਰਿ ਤੁਮਰੇ ਇਹੁ ਸਚ ਕਰਨੀ। ਭੋਰ ਹੋਤਿ ਮੈਂ ਪਰਖਨਿ ਕਰਿਹੌਂ। ਕੂਰੇ ਨਹੀਂ ਬਹੁਰ ਉਰ ਧਰਿਹੌਂ ॥ ੨੬ ॥ ਅਬਿ ਤੁਮ ਜਾਹੁ ਹੋਹੁ ਸਮੁਦਾਇ। ਇਹ ਬਿਧਿ ਮੋਹਿ ਦੇਹੁ ਦਿਖਰਾਇ। ਹੋਤਿ ਪ੍ਰਭਾਤਿ ਨਿਹਾਰਨਿ ਕਰੌਂ। ਨਿਜ ਹਜ਼ੂਰ ਪਤਿਆਉ ਨਿਹਰੌਂ ॥੨੭॥ ਪੁਨ ਤੁਮ ਕੋ ਨਹਿੰ ਕਿਤ ਤੇ ਤ੍ਰਾਸ। ਕਰਿ ਦਿਖਰਾਵਹੁ ਸਚੁ ਮੁਝ ਪਾਸ'। ਸਭਿ ਫਕੀਰ ਚਲਿ ਬਾਹਰ ਆਏ। ਇਕਠੇ ਜਹਿੰ ਤਹਿੰ ਭੇ ਸਮੁਦਾਏ ॥ ੨੮ ॥ ਰਿਦੇ ਬਿਚਾਰਹਿੰ ਕਰਹਿੰ ਬਖਾਨਿ'ਇਹ ਨੌਰੰਗ ਬਾਦੀ ਬਲਵਾਨ। ਬਿਨ ਪਰਖੇ ਨਹਿੰ ਤਜਾਗਹਿ ਕਾਹੂ। ਸ਼ਕਤਿ ਬਿਲੋਕਿ ਲੇਹੁ ਨਿਜ ਮਾਹੂ' ॥੨੯॥ ਚਿੰਤਾ ਬਸਿ ਸੁਪਤੇ ਨਿਸ ਨਾਹੀ। ਭਈ ਪ੍ਰਭਾਤਿ ਜਾਗਬੇ ਮਾਹੀਂ[6]। ਨੌਰੰਗ ਨੇ ਇਕ ਥਾਨ ਬਨਾਇਵ। ਊਚੇ ਤੇ ਫਿਸਲਨ ਗਤਿ ਪਾਇਵ' ॥ ੩੦ ॥ ਤਰੇ

[1]ਮੁਸਲਮਾਨੀ ਮਤ ਦਾ ਇਕ ਫਿਰਕਾ। [2]ਸਿਰ ਮਾਰਨਾ, ਹਾਲ ਦੇਖਣਾ। [3]ਹਠ। [4]ਕੌਣ ਕਿਵੇਂ ਕਰੇ। [5]ਚੋਟ ਕਰਕੇ। [6]ਜਾਗਣਿਆਂ ਜੋ ਸਵੇਰ ਹੋ ਗਈ। [7](ਜਿੱਥੇ) ਉੱਚੀ ਥਾਉਂ ਤਿਲਕ ਕੇ ਹੇਠਾਂ ਜਾ ਪਵੇ।

ਤੈਦੂਰ ਲੋਹ ਕੋ ਧਰਨੋ। ਅਗਨਿ ਤਪਾਇ ਲਾਲ ਸੋ ਕਰਨੋ। ਜਿਸ ਕੇ ਦੇਖਤਿ ਉਪਜਾਤਿ ਤ੍ਰਾਸ। ਦਾਹਤਿ ਹੈ ਪਹੁੰਚੇ ਤੇ ਪਾਸ॥ ੩੧॥ ਉਪਰ ਬੈਠਕ ਭਲੀ ਬਨਾਇ। ਗਾਇਕ ਦੀਏ ਤਹਾਂ ਬਿਠਾਇ। ਤਬਿ ਸਭਿ ਸੂਫੀ ਕੇਰ ਫਕੀਰ। ਕਰੇ ਹਕਾਰਨਿ ਅਪਨੇ ਤੀਰ॥ ੩੨॥ ਤਹਿੰ ਬਿਠਾਇ ਢੋਲਕ ਬਜਿ-ਵਾਈ। ਸੁਰ ਅਲਾਪ ਕੈ ਤਾਨ ਬਸਾਈ।ਪਿਖਿ ਫਕੀਰ ਕਰਿ ਤ੍ਰਾਸ ਘਨੇਰਾ। ਕਿਸਹੁੰ ਨ ਚਢਨੋ ਹਾਲ ਤਿਸ ਬੇਰਾ॥ ੩੩॥ ਤਿਨ ਮਹਿੰ ਇਕ ਨੇ ਤਬਹਿ ਬਿਚਾਰਾ ।–ਇਕ ਖ਼ੁਦਾਇ ਇਸ ਵਖਤ ਹਮਾਰਾ–। 'ਪਰਵਦਗਾਰ[1] ! ਨਾਮ ਪਰ ਥੇਸ[2]। ਰਾਖਿ ਲਾਜ ਨਿਜ,ਤਵ ਦਰਵੇਸ਼[3]॥੩੪॥ ਹਮ ਝੂਠੇ ਭੀ ਤਬਿ ਤੁਮ ਨਾਮ। ਰਾਖਹੁ ਪਤਿ ਖ਼ੁਦਾਇ ਸੁਖ ਧਾਮ!'। ਸਭਿਨਿ ਅਰਾਧਨੋ ਪੀਰਨ ਪੀਰ। ਭਨੀ ਬਿਨੈ ਹੈ ਕਰਿ ਭੈ ਭੀਰ॥ ੩੫॥ ਤਬਿ ਫਕੀਰ ਇਕ ਹਾਲ ਚਢਨੋ ਹੈ।ਸਭਿ ਕੇ ਮਨ ਆਨੰਦ ਬਢਨੋ ਹੈ। ਇਤ ਉਤ ਬਿਚਰਤਿ ਬੋਸੁਧ ਹੋਇ।ਢਸਲਨੋ ਪੈਰ ਨ ਠਹਿਰਨੋ ਸੋਇ॥ ੩੬॥ ਲਾਲ ਬਿਸਾਲ ਭਪਤ ਤੈਦੂਰਾਗਿਰਨੋ ਤਿਸੀ ਮੈਂ ਸਭਿਨਿ ਹਜ਼ੂਰਾਜਬਿ ਫਕੀਰ ਕੋ ਪਰਸਨੋ ਗਾਤ। ਸਾਤਲ ਭਯੋ ਸੁ ਅਚਰਜ ਬਾਤ॥ ੩੭॥ ਦੇਖਿ ਦੇਖਿ ਕਰਿ ਸਭਿ ਬਿਸਮਾਏ। ਸਾਚੇ ਰਹੇ ਸ੍ਵਾਂਗ ਨਿਬਹਾਏ।ਨੌਰੰਗ ਕਹਨੋ 'ਸਾਹੁ ਨਿਜ ਭੈਰੇ। ਬਾਂਛਤਿ ਕਰਹੁ,ਨ ਅਬਿ ਕੋ ਫੇਰੇ[4]' ॥ ੩੮॥ ਇਮ ਫਕੀਰ ਸੋ ਛੁਟਿ ਕਰਿ ਆਏ। ਸਿਮਰ ਖ਼ੁਦਾਇ ਰਿਦੈ ਹਰਖਾਏ। ਨੌਰੰਗ ਬਾਦੀ ਕੋ ਦੇਂ ਗਾਰੀ। 'ਅਰਾਹ ਮੂਢ ਦਰਵੇਸ਼ ਅਗਾਰੀ' ॥ ੩੯ ॥ ਇਤਿ ਸ੍ਰੀ ਸੂਰ ਪ੍ਰਤਾਪ ਸੂਰਜ ਗ੍ਰੰਥੇ ਤਲਾ ਰਾਸੇ 'ਫੂਲਕੋਸੁਰ' ਪ੍ਰਸੰਗ ਵਰਨਨੇ ਨਾਮ ਦਸਮ ਕਿਰਨੀ ਅੰਸੂ॥ ੨੪ ॥

੨੫. [ਬੇਨਵਾ]।

ਦੋਹਰਾ ॥ ਆਵਤਿ ਸਾਤੇ ਬੇਨਵਾ[5] ਸਭਿ ਪਰ ਕਰਹਿੰ ਅਵਾਜ[6]। ਕਿਤਿਕ ਮੁਲਾਨਨ ਸੰਗ ਭਾ ਕਰਹੀਂ ਤਰਕਨਾ ਸਾਜ॥ ੧॥ ਚੌਪਈ ॥ ਸਭਿਨਿ ਮੁਲਾਨੇ ਮਤੋ ਮਤਾਇ॥ ਕਹਿ ਨੌਰੰਗ ਸੋ ਲੀਏ ਬੁਲਾਇ। ਕਰੇ ਸਮੂਹ ਇਕਠੇ ਸੋਇ। ਚਲਿ ਆਇ ਮਿਲਿ ਕੈ ਸਭਿ ਕੋਇ॥ ੨॥ ਨਿਕਟਿ ਹਕਾਰ ਬੂਝਨਾ ਕਰੀ। 'ਸ਼ਰ੍ਹਾ ਵਾਹਰ ਤੁਮ ਕਨ ਮਾਤ ਧਰੀ ?। ਸਾਦਰ ਕਿਸਾਹ

---

[1] ਹੇ ਪਰਵਰਦਗਾਰ ! (ਤੇਰੇ) ਨਾਮ ਤੇ (ਸਾਡਾ) ਦੇਖ ਹੈ। [2] ਤੇਰੇ ਦਰਵੇਸ਼ ਹਾਂ। [3] ਕੋਈ ਨਾ ਹਟਾ. ਗਾ। [4] ਇਕ ਪ੍ਰਕਾਰ ਦੇ ਫਕੀਰ। [5] ਸਭ ਤੇ ਅਵਾਜ਼ ਕਰਦੇ ਹਨ (ਕਿ ਤੁਸੀਂ ਕਿਉਂ ਫ਼ੌਜ ਵਿਚ ਫਸ ਪਏ ਹੋ)।

ਨ ਬਾਕ ਬਖਾਨਹੁ। ਹਾਸ ਸਮੇਤ ਤੁਰਕਨਾ ਠਾਨਹੁ ॥੨॥ ਕਜਾ ਤੁਮ ਨੈ ਅਪਨੇ ਮਨ ਜਾਨੀ ?। ਮਹਦ ਹੋਹਿ ਕਿਮ ਜਿਸ ਤੇ ਮਾਨੀ[1]। ਤੁਮਾਗਹੁ ਸਗਲ ਨ ਮਨਮਤਿ ਕੀਜੈ।ਚਲਨਿ ਸ਼ਰ੍ਹਾ ਕਹੁ ਮਾਰਗ ਲੀਜੈ ॥੪॥ ਨਾਂਹਿ ਤ ਦੋਜ਼ਕ ਮਹਿੰ ਦੁਖ ਪਾਵਹੁ। ਭਾਂਹਿ ਬਚਾਵਹਿ ਤਿਸਹਿ ਮਨਾਵਹੁ[2]। ਸੁਨਤਿ ਬੈਨਵਨਿ ਕਹਜੋ ਨ ਮਾਨਾ। ਖੋਟਾ ਨੌਰੰਗ ਸੰਗ ਬਖਾਨਾ ॥ ੫ ॥ 'ਹਮ ਪਰ ਤੇਰੋ ਹੁਕਮ ਨ ਕੋਈ। ਮਨ ਭਾਵਤਿ ਹਮ ਬੋਲਹਿੰ ਸੋਈ। ਚੋਰ ਧਾਰ ਕਰਨੀ ਬਟਪਾਰੀ। ਤਿਸੈ ਸਜ਼ਾਇ ਦੇਹੁ ਹਿਤ ਧਾਰੀ ॥ ੬ ॥ ਹਮ ਫਕੀਰ ਦਰਵੈਸ਼ਨਿ ਰੀਤਿ। ਉਚਿਤ ਸਜ਼ਾਇ ਦੇਸ਼ ਨਹਿੰ ਚੀਤ[3]। ਹਮ ਦੁਨੀਆਂ ਤੇ ਫਾਰਕ[4] ਅਹੈਂ। ਤੁਝ ਕਹਿਬੇ ਮਹਿੰ ਕਸੋਂ ਕਰਿ ਰਹੈਂ ॥ ੭ ॥ ਕਿਨਹੁੰ ਨ ਕਬਿ ਕੈਸੇ ਕਿਤ ਕਹਜੋ। ਨ੍ਰਿਭੈ ਸਦਾ ਹਮ ਭੈ ਨਹਿੰ ਲਹਜੋ। ਕਰਤਿ ਰਹੋ ਜਿਮ ਬਡੇ ਹਮਾਰੇ। ਸਿਰ ਧਰਿ ਚਲਹਿੰ ਤਿਸੀ ਅਨੁਸਾਰੇ[5] ॥ ੮॥ ਸੁਨਿ ਨੌਰੰਗ ਕੋ ਰਿਸ ਉਰ ਆਈ। ਸਭਿ ਨੌਕਾ ਪਰ ਦੀਏ ਚਢਾਈ। ਕਹਜੋ 'ਨਦੀ ਕੇ ਬਡ ਪਰਵਾਹ।ਜਾਇ ਡੁਬਾਵਹੁ ਬਾਚਹਿੰ ਨਾਹਿ'॥੯॥ਬਹੁ ਮਾਨੁਖ ਹੈ ਕਰਿ ਰਖਵਾਰੇ। ਲੇਕਰਿ ਨੌਕਾ ਤਿਤਹਿ ਸਿਧਾਰੇ। ਇਤਨੈ ਮਹਿੰ ਇਕ ਬੈਨਵ ਔਰ। ਆਇ ਪੁਕਾਰਜੋ ਊਚੇ ਠੌਰ ॥੧੦॥ 'ਮੈਂ ਦਮਾਦ ਨੌਰੰਗ ਕੋ ਖਰੋ। ਇਸ ਕੋ ਤੁਮਾਗਨਿ ਕੈਸੇ ਕਰੋ।ਇਨ ਸੰਗ ਮੋਹਿ ਚਢਾਇ ਸਿਧਰੀਅਹਿ। ਇਸ ਕੀ ਦੁਹਿਤਾ ਬਿਧਵਾ ਕਰੀਅਹਿ' ॥੧੧॥ਸੁਨ ਨੌਰੰਗ ਨੇ ਦਿਏ ਛੁਟਾਇ। 'ਇਹ ਤੌ ਬਡੇ ਢੀਠ ਸਮੁਦਾਇ। ਮਰਬ ਮੈਂ ਬਿਲੰਬ ਅਬਿ ਨਹੀਂ। ਤਉ ਨਿਧਰਕ ਬਾਤ ਇਨ ਕਹੀ ॥੧੨॥ ਮਰੇ ਨ ਸਮੁਝਹਿੰ ਪਾਛਲ ਰਹੈਂ[6]। ਹਠ ਤੇ ਅੰਰਹਿੰ, ਪੰਥ ਅਸ ਅਹੈ[7]ਇਨ ਕੋ ਤੁਮਾਗਹੁ ਕਛੁ ਨਹਿੰ ਕਹੋ। ਢੀਠ ਮੂਢਤਾ ਮੈਂ ਬਡ ਲਹੋ॥੧੩॥ਦੇਸ਼ ਦੇਸ਼ ਤੇ ਇਹ ਚਲਿ ਆਇ। ਹੋਹਿੰ ਸਮੂਹ ਫਤੂਰ ਉਠਾਇ[8]। ਬਚੇ ਬੈਨਵਾ ਇਮ, ਚਲਿ ਗਏ। ਮਨਹੁੰ ਕਾਲ ਤੇ ਛੂਟਤ ਭਏ ॥ ੧੪ ॥ ਇੱਤਮਾਦਿਕ ਤੁਰਕਨਿ ਸੰਗ ਬਾਦਸਾ[9]। ਨੌਰੰਗ ਮਹਾਂ ਮੂਢ ਪਰਮਾਦਸਾ[10]। ਪੁਨ ਹਿੰਦੁਨ ਪਰ ਤੁਰਕ

---

[1]ਵਡੇ ਕਿਵੇਂ ਹੋਏ ਹੋ ? (ਵੱਸੋ) ਜਿਸ ਤੋਂ ਅਸੀਂ ਮੰਨੀਏ। (ਅ) ਵੱਡੇ ਹੋਕਾਰੀ ਕਿਵੇਂ ਹੋਏ ਹੋ। [2]ਤਿਸ (ਸ਼ਰ੍ਹਾ) ਨੂੰ ਮੰਨੋ ਜੋ ਓਥੇ (ਦੋਜ਼ਖ ਤੋਂ) ਬਚਾਵੇ। [3]ਸਜ਼ਾ ਤੇ ਦੇਸ਼ ਯੋਗ ਨਾ ਚਿਤਵੇ। [4]ਫ਼ਾਰਕ ਅਲੱਗ [ਅ:,ਫਾਰਗ]। [5](ਇਨ੍ਹਾਂ ਦੇ) ਮਰਿਆਂ ਪਿੱਛੇ ਰਹੇ (ਬਾਕੀ ਦੇ) ਨਹੀਂ ਸਮਝਣਗੇ। [6]ਪੰਥ (ਮਤ) ਹੀ ਇਹੋ ਜਿਹਾ ਹੈ। [7]ਝਗੜਾ ਕੀਤਾ। [8]ਭੁੱਲਿਆ ਹੋਇਆ।

ਬਢਾਈ। [1]ਬੁਤ ਪੂਜਤਿ ਇਨ ਸਮੁਝਿ ਨ ਕਾਈ॥੧੫॥ਥਾਨ ਥਾਨ ਮੰਦਰ ਬਹੁ ਕਰੇ। ਘਰ ਘਰ ਪਾਥਰ ਘਰ ਘਰਿ[1] ਧਰੇ।ਚੰਦਨ ਫੂਲ ਲਾਇ ਘਨ-ਸਾਰਾ। ਬਾਰਿ[2] ਪਖਾਰਹਿਂ ਬਾਰੰਬਾਰਾ ॥ ੧੬ ॥ ਧੋਇ ਬੁਤਨ ਕੋ ਪੀਵਹਿਂ ਪਾਨੀ। ਝੂਠਹੁ ਅੰਨ ਧਰਹਿਂ ਅਗਵਾਨੀ। ਪੁਨਹਿ ਉਠਾਇ ਆਪ ਲੈ ਖਾਹਿਂ। ਇਸ ਤੇ ਕਹੈਂ ਭਿਸਤ ਹਮ ਜਾਹਿਂ[3] ॥ ੧੭ ॥ ਮਿਲ ਕਾਜ਼ੀ ਮੁੱਲਾਂ ਸਮੁਦਾਏ। ਨੌਰੰਗ ਕੋ ਕਹਿ ਕਹਿ ਸਮੁਝਾਏ।[4]ਆਲਮਗੀਰ ਅਹੈਂ ਤੂੰ ਏਕਾ ਤੁਝ ਕਹਿਬੇ ਮਹਿਂ ਖ਼ਲਕ ਅਨੇਕ ॥ ੧੮ ॥ ਮਾਰਗ ਭਲੇ ਚਲਾਵਨਿ ਚਹੀਅਹਿ। ਸਭਿ ਪਰ ਹੁਕਮ ਅਪਨਿ ਨਿਰਬਹੀਅਹਿ। ਸ਼ਰ੍ਹਾ ਦੀਨ ਥਿਰਥਾਵਨਿ ਕਰੀਅਹਿ। ਚਿਰੰਕਾਲ ਜਸੁ ਜੁਤਿ ਜਗ ਥਿਰੀਅਹਿ॥੧੯॥ ਮਹਾਂਦੀਨ[5] ਕੋ ਹੈ ਅਤਿ ਪਯਾਰੋ। ਜੋ ਸੁਖ ਦੇਇ ਸਭਿਨਿ ਤੇ ਭਾਰੋ। ਕੋ ਨ ਦੀਨ ਮਹਿਂ ਤੁਝ ਸਮ ਭਯੋ। ਹੈ ਹੈ, ਨਹਿਂ ਹੈ, ਕਬਹੁਂ ਨ ਹੁਯੋ ॥ ੨੦॥ ਜੋ ਕਛੁ ਕਰਨੋ ਚਹੈਂ ਜਗ ਮਾਂਹੀ। ਸੋ ਹੁਇ ਸਾਚ ਅੰਨਥਾ[6] ਨਾਂਹੀ। ਨਦੀ ਅਗਾਧ ਨੀਰ ਬਹੁ ਬਹੈ। ਹੋਹਿ ਪਗਾਰ ਤੋਹਿ ਕੋ ਲਹੈ[7] ॥ ੨੧ ॥ ਜਿਤ ਦਿਸ਼ਿ ਰਿਸ ਕਰਿ ਕਰਹਿਂ ਚਢਾਈ। ਬਹਿਰ ਬਹਿਰ* ਥਿਰ ਰਹਿ ਨ ਸਕਾਈ[8]। ਪਾਇਨਿ ਪਰਹਿਂ ਉਪਾਇਨਿ ਆਨਹਿਂ। ਹੁਕਮ ਆਪ ਕੋ ਸਿਰ ਪਰ ਮਾਨਹਿਂ ॥ ੨੨ ॥ ਸ਼ੱਤ੍ਰੂ ਹੈ ਨ ਸਕੈ ਜਗ ਕੋਈ। ਹੋਇ ਜੁ, ਖੰਡ ਖੰਡ ਤਨ ਸੋਈ। ਦੁਰਗਮ[9] ਥਾਨੰ ਦੁਰਗ ਸਭਿ ਮਾਰੇ। ਤਵ ਪ੍ਰਤਾਪ ਜਸੁ ਫੈਲਨੋ ਸਾਰੇ॥੨੩॥ ਦੇਸ਼, ਦੁਰਗ, ਦਲ, ਦਰਬ ਰੁ ਦਾਨ। ਪੰਚ ਦਕਾਰੀ[10] ਭੂਪ ਪ੍ਰਧਾਨ। ਸੋ ਤੁਵ ਸਦਨ ਪਾਯਤੇ ਸਾਰੇ। ਅਪਰ ਨ ਕੋ ਸਮਤਾ ਕਿਮ ਧਾਰੈ[11] ॥ ੨੪ ॥ ਬਮ੍ਰਹ੍ਮਿਸ਼ ਕਰੀ ਪਿਕੰਬਰ ਤੋਹਿ। ਅਤਿ ਪ੍ਰਸੰਨਤਾ ਹਿਰਦੇ ਹੋਹਿ। ਸੋ ਇਕ[12] ਕਾਰਣ ਤੇ ਮਨ ਜਾਨ:—ਕਰਨਿ ਖ਼ਲਕ ਮਹਿਂ ਦੀਨ ਮਹਾਨ ॥੨੫॥ ਪੈਕੰਬਰ ਕੋ ਕਾਰਜ ਏਹੁ। ਬਾਂਛਤਿ ਕਰਹੁ ਕਸੌਂ ਨ ਜਸੁ ਲੇਹੁ। ਚਲਹਿ ਸੁ ਮਾਰਗ ਕਲਮਾ ਗਾਇ। ਪਠਿ ਕੁਰਾਨ ਕੋ ਲਖਹਿ

[1]ਘਰ ਘਰ ਕੋ। [2]ਜਲ ਨਾਲ। [3]ਹਜ਼ਰਤ ਮੁਹੰਮਦ [4]ਵਿਅਰਥ। [5]ਭਾਵ ਜਿੱਟੇ ਜਿੱਟੇ ਹੋ ਜਾਵੇਗਾ ਏਨੂੰ ਵੇਖਕੇ। ਪਗਾਰ=ਵੇੜਾ ਪਾਣੀ ਜਿਸ ਵਿਚ ਦੀ ਪੈਦਲ ਲੰਘਿਆ ਜਾ ਸਕੇ। [6](ਬਹਿਰ=) ਸਮੁੰਦਰ ਤੇ (ਬਹਿਰ=) ਧਰਤੀ ਤੇ ਕੋਈ ਅਟਕ ਨਹੀਂ ਸਕਦਾ। [7]ਕਠਨ, ਆਕੀ। [8]ਪੈਰ ਦੱਦੇ ਵਾਲਾ। [9]ਵੈਰ ਕੋਈ ਕਿਵੇਂ ਬਰਾਬਰੀ ਨਹੀਂ ਵੇਖ ਸਕਦਾ। [10]ਇਕ (ਬਿੰ)।

*ਪਾ:—ਬਹਿਰ ਬਹਿਰ, ਪੁਨਾ: ਬਹਿਰ ਬਹਿਰ। ਸ਼ਾਇਦ ਅਸਲ ਪਾਠ ਇਉਂ ਹੋਸੀ:—ਬਹੈ ਬਹਿਰ ਥਿਰ ਰਹਿ ਨ ਸਕਾਈ। ਫਾਰਸੀ ਮੁਹਾਵਰਾ ਹੈ:—ਬਰੋ ਬਹਰ=ਧਰਤੀ ਤੇ ਸਮੁੰਦਰ।

ਖ਼ੁਦਾਇ ॥ ੨੬ ॥ ਹਿੰਦੂ ਚਲਹਿੰ ਕੁਮਗ ਦਖ ਪਾਇ। ਕਯਾਮਤ ਦੋਜ਼ਕ ਲਹੈਂ ਸਜ਼ਾਇ। ਨਹਿੰ ਪੈਕੰਬਰ ਹਾਮੀ ਭਰਿਹੀ। ਅਪਰ ਨ ਰਾਖਾ ਤਹਾਂ ਨਿਹਰਿਹੀ ॥੨੭॥ ਇਸ ਲਾਇਕ ਤੁਮ ਕਰੋ ਖ਼ੁਦਾਇ। ਸਕਲ ਖ਼ਲਕ ਪਰ ਹੁਕਮ ਟਿਕਾਇ। ਦਾਰਖ਼ਕੋਹ ਕ੍ਰਾਤ ਜੋ ਤੇਰੋ। ਸੰਗ ਕਾਫਰਨਿ ਕਰਤਿ ਬਡੇਰੋ ॥ ੨੮ ॥ ਹਜੋ[1] ਭਈ ਸਭਿ ਮੈਂ ਤਿਸ ਕੇਰੀ। ਪਤਿਸ਼ਾਹਿਤਿ ਤੇ ਮਾਰਜ ਹੋਰੀ। ਰਾਹ ਸ਼ਰ੍ਹਾ ਕੇ ਤੁਮ ਮਰਿਵਾਵਾ। ਯਾਂ ਤੇ ਜਸੁ ਬਿਸਾਲ ਜਗ ਪਾਵਾ ॥ ੨੯ ॥ ਤੁਵ ਬਿਨ ਸਰੈ ਨ ਕਿਸ ਤੇ ਕਾਰੀ। ਤੁਰਕ ਬਨਾਵਨਿ ਖ਼ਿਲਕਤ ਸਾਰੀ। ਰਾਹ ਸ਼ਰ੍ਹਾ ਕੇ ਸਕਲ ਚਲਾਵਹੁ। ਹਿੰਦੁਨਿ ਕੋ ਪੁਰਬ ਸਮੁਝਾਵਹੁ ॥੩੦॥ਪੁਨ ਲਾਲਚ ਦੀਜੈ ਜਿਸ ਚਾਹੁ। ਮਾਨਹਿੰ ਜਥਾ ਸ਼ਰ੍ਹਾ ਕੋ ਰਾਹੁ। ਭਗਨੀ ਕੈ ਭਨਿਯਾ ਨਿਜ ਦੈਹੋ। ਜਨੈਂ ਕਨੈਂ ਤੁਰਕ ਬਨਾਇ ਸੁ ਲੈਹੋ ॥੩੧॥ ਪੈਕੰਬਰ ਪ੍ਰਸੰਨ ਹੁਇ ਜਿਸ ਤੇ। ਹਿੰਦੂ ਤੁਰਕ ਬਨੈ ਜਬਿ ਕਿਸ ਤੇ[2]। ਸਰਬ ਭਾਂਤਿ ਮਹਿੰ ਸਮਰਥ ਤੁਮ ਹੋ। ਬਧਹਿ ਦੀਨ ਠਾਨਹੁ ਬਿਧਿ ਤਿਮ ਹੋ ॥ ੩੨ ॥ ਬੁਤ ਪੂਜਨ ਤੇ ਬਰਜਨਿ ਕਰੀਅਹਿ। ਸਭਿ ਤੇ ਕਲਮਾ ਅਪਨਿ ਉਚਰੀਅਹਿ। ਅਪਨੇ ਢਿਗ ਇਕ ਮਥੁਰਾ ਪੁਰੀ। ਤਹਿੰ ਹਿੰਦੂ ਸਭਿ ਕਰਤੇ ਬੁਰੀ ॥ ੩੩ ॥ ਦੋਹਰਾ ॥–ਇਹਾਂ ਖ਼ੁਦੋ ਹਮਰੋ ਬਡੋ–ਤਿਸ ਕੀ ਕਥਾ ਬਤਾਇਂ।–ਸਾਥ ਅਨਿਕ ਇਸਤ੍ਰੀਨਿ ਕੋ ਕਰੈ ਬਿਲਾਸ ਬਨਾਇ –॥ ੩੪ ॥ ਚੌਪਈ ॥ ਅਬਿ ਤਿਸ ਕੇ ਸੋ ਚਲਿਤ ਬਨਾਵਹਿੰ। ਕਰਿ ਸ਼ਿੰਗਾਰ ਨਾਚਹਿੰ ਅਰੁ ਗਾਵਹਿੰ। ਬਕਹਿੰ ਕੁਫਰ ਕੁਛ ਸੁਨਸੋ ਨ ਜਾਈ। ਬਿਗਸਹਿੰ ਖੇਲਹਿੰ ਮੋਦ ਬਢਾਈ ॥ ੩੫ ॥ ਕਰਹਿੰ ਪਾਪ ਜਿਸ ਤੇ ਹੁਇ ਫ਼ੋਕ। ਇਮ ਕਰਿ ਚਾਹਤਿ ਸੁਖ ਪਰਲੋਕ। ਤਿਸ ਕੋ ਬੁਤ ਦਨਾਇ ਬਹੁ ਭਾਂਤੀ। ਪੂਜਹਿੰ ਬਿਬਿਧ[3] ਦਿਵਸ ਅਰੁ ਰਾਤੀ ॥ ੩੬ ॥ ਬਾਰਹਿੰ ਦੀਪਕ ਪੁਸ਼ਪ ਚਢਾਵਹਿੰ। ਚੰਦਨ ਚਰਚੈਂ ਬਾਜ ਬਜਾਵਹਿੰ। ਮਿਲਿ ਕਰਿ ਇਸਤ੍ਰੀ ਪੁਰਖ ਘਨੇਰੇ। ਖੋਟ ਪਰਸਪਰ ਕਰਹਿੰ ਬਡੇਰੇ ॥ ੩੭ ॥ ਕਰੇ ਹਜ਼ਾਰੈਂ ਬੁਤ ਕੇ ਮੰਦਰ। ਲਾਇ ਦਰਬ ਰਚਿ ਰਾਖੇ ਸੁੰਦਰ। ਸਭਿ ਹਿੰਦੂ ਇਨ ਮਾਨਤਿ ਅਹੈਂ। ਧਰਮ ਆਪਨੇ ਕੋ ਨਿਰਬਹੈਂ ॥ ੩੮ ॥ ਆਪ ਚਲਹੁ ਬੁਤ ਦੇਹੁ ਢੁਰਾਇ[4]। ਮੰਦਰ ਦਿਹੁ ਬਿਦਾਰ ਸਮੁਦਾਇ। ਤ੍ਰਾਸ ਉਪਾਵਹੁ ਸਭਿ ਕੋ

[1]ਨਿੰਦਿਆ। [2]ਜਦੋਂ ਕਿਸੇ ਤਰ੍ਹਾਂ ਹਿੰਦੂ ਤੁਰਕ ਬਣਨ। [3]ਕਈ ਤਰ੍ਹਾਂ। [4]ਤੁੜਾ ਦਿਓ। ਵੇਖੋ ਤੋਂ ਤੁੜਵਾਓ।

ਮਾਂਹੀ। ਤੁਰਕ ਜਿ ਬਨਹਿ ਦੇਹੁ ਸੁਖ ਤਾਂਹੀ ॥੩੯॥ ਉੱਤਮ ਥਾਨ ਹਿੰਦੁ-ਅਨਿ ਕੇ ਜਹਿੰ। ਸਭਿਹਿ ਬਿਦਾਰ ਮਸੀਤ ਰਚਹੁ ਤਹਿੰਹਿੰਦੂ ਤ੍ਰਾਸ ਦਿਹੁ, ਤੁਰਕ ਬਡ੍ਹਾਈ। ਬਿਨਾਂ ਬਨਾਏ ਸਭਿ ਬਨ ਜਾਈਂ" ॥੪੦॥ ਇੱਤਮਾਦਿਕ ਕਹਿ ਬਹੁ ਸਮੁਝਾਵਾ। ਬਾਦੀ ਨੌਰੰਗ ਬਾਦ ਉਠਾਵਾ। ਦੀਨ ਬਧਾਵਨਿ ਕੀ ਅਭਿਲਾਖਾ। 'ਚਲਹਿੰ ਭੋਰ ਕੋ ਚਢਿ ਕਰਿ' ਭਾਖਾ ॥ ੪੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਨੌਰੰਗ' ਪ੍ਰਬੰਧ ਬਰਨਨੰ ਨਾਮ ਪੰਚ ਵਿੰਸਤੀ ਅੰਸੂ ॥ ੨੫ ॥

੨੬. [ਮਥਰਾ]।

ਦੋਹਰਾ ॥ ਭਈ ਭੋਰ ਨੌਰੰਗ ਚਢਨੋ ਮਥਰਾ ਕੋ ਸਮਹਾਇ। ਬਾਦ ਕਰਨਿ ਹਿੰਦੁਵਾਨ ਸੋਂ ਮਹਾਂ ਮੂਢ ਦੁਖਦਾਇ ॥ ੧ ॥ ਚੌਪਈ ॥ ਚਢਿ ਅਸਵਾਰੀ ਨੌਰੰਗ ਧਾਯੋ। ਮਥਰਾ ਆਇ ਸਿਵਰ ਨਿਜ ਪਾਯੋ। ਹੋਰੇ ਮੰਦਰ ਖਰੇ ਹਜ਼ਾਰੋਂ। ਮੂਰਤਿ ਅੰਦਰ ਬਿਬਿਧ ਪਕਾਰੋ ॥ ੨ ॥ ਬਜ੍ਰ ਘੰਟਨਿ ਕੇ ਸ਼ਬਦ ਉਠੰਦੇ। ਅਨਿਕ ਰੀਤਿ ਉਤਸਾਹ ਕਰੰਤੇ। ਪਿਖਤਿ ਨੁਰੰਗਾ ਜਰ ਬਰ ਗਯੋ। ਮੁੱਖਤ ਮਨੁੱਖ ਹਕਾਰਤਿ ਭਯੋ ॥ ੩ ॥ ਬਿੱਪ੍ਰ ਬਿਰਾਗੀ ਜਬਿ ਚਲਿ ਆਏ। ਸਭਿਨਿ ਸਾਥ ਬਚ ਦੁਖਦ ਅਲਾਏ। 'ਕਜਾ ਤੁਮ ਦੰਭ ਕਮਾਵਨਿ ਕੀਨਸਿ ? । ਮਗ ਖ਼ੁਦਾਇ ਮਿਲਿਬੋ ਨਹਿੰ ਚੀਨਸਿ ? ॥੪॥ ਬੁਤ ਪੂਜਤਿ ਅਪਰਾਧਮਹਾਨ॥ਸੋ ਤੁਮ ਨਿਸਦਿਨ ਕਰਹੁਅਜ਼ਾਨ॥ਪਾਥਰ ਮਹਿੰਖ਼ੁਦਾਇ ਕੋ ਮਾਨਿ। ਲੋਕਨਿ ਠਗਹੁ, ਦੇਹਿੰ ਧਨ ਆਨਿ ॥੫॥ਬੁਤ ਪੂਜਨ ਕੋ ਦੇਹੁ ਹਟਾਇ। ਨਹਿੰ ਦੋਜ਼ਕ ਮਹਿੰ ਮਿਲਹਿ ਸਜ਼ਾਇ।ਕਲਮਾ ਪਠਹੁ ਦੀਨ ਮਹਿੰ ਆਵਹੁ।ਚਲਨਿ ਸ਼ਰ੍ਹਾ ਮਹਿੰ ਰੁਚਿ ਉਪਜਾਵਹੁ ॥੬॥ ਭਿਸ਼ਤ ਬਿਖੈ ਪਹੁੰਚਨਿ ਕਹੁ ਰਾਹੁ।ਅਨਤ ਭ੍ਰਮਤਿ ਦੋਜ਼ਕ ਮਹਿੰ ਜਾਹੁ"। ਇੱਤਮਾਦਿਕ ਕਹਿ ਬਹੁ ਸਮੁਝਾਇ।ਸਭਿਨਿ ਕਹਯੋ 'ਹਮਰੋ ਧ੍ਰਮ ਜਾਇ॥੭॥ਜੋ ਆਗੈ ਭੇ ਬਡੇ ਬਡੇਰੇ। ਤਿਨਹਿ ਬਤਾਯਹੁ ਮਰਾ, ਜਿਨ ਹੇਰੈ[1]। ਤੁਮਰੋ ਹਮਰੋ ਦੀਰਘ ਅੰਤਰ[2]। ਨਿਜ ਨਿਜ ਮਤਿ ਮਹਿੰ ਚਲੈਂ ਨਿਰੰਤਰ ॥ ੮॥ ਕਸੋਂ ਕਰਿ ਧਰਮ ਆਪਨੋ ਛੋਰੈਂ। ਨਰਕ ਪਰਨਿ ਕਹੁ ਕਸੋਂ ਕਰਿ ਲੋਰੈਂ। ਧੇਨੁ ਘਾਤ ਲੈ ਕਰਹੁ ਅਧਰਮ। ਯਾਂਤੇ ਸੁਖ ਚਹਿ ਭਰਮੇ ਭਰਮ[3] ॥ ੯ ॥ ਖਾਨ ਪਾਨ ਮਹਿੰ ਸੌਚ ਰਿਹੀਨੇ। ਤੁਮਰੇ ਨਹਿੰ ਗਲਾਨ ਕਿਮ ਚੀਨੇ। ਗਮਨ ਭਿਸ਼ਤ ਕੋ ਜਾਨਨੋ

[1]ਹੇਰ ਪਾਏ ਭਰਮਣੇ ਕਰਕੇ ਨਰਕ ਵਿਚ ਜਾਣਗੇ। [2]ਜਿਨ੍ਹਾਂ (ਵੱਡਿਆਂ ਨੇ ਕ੍ਰਿਸ਼ਨ ਜੀ ਨੂੰ) ਵੇਖਿਆ ਸੀ। [3]ਭੇਦ, ਫਰਕ। [4]ਇਸ (ਅਧਰਮ) ਤੋਂ ਸੁਖ ਲੋਚਦੇ ਹੋ, ਇਹ ਭਰਮ ਵਿਚ (ਭ੍ਰਮਣ=) ਭਟਕਣਾਂ ਹੈ।

ਜੋਇ। ਗਿਰੈ ਨਰਕ, ਬਿਨ ਸੈਸੈ ਸੋਇ॥੧੦॥ ਪ੍ਰਭੁ ਅਵਤਾਰਨਿ ਕੀ ਬਹੁ ਪੂਜਾ। ਜਿਸ ਕੈ ਸਮ ਸਮਰਥ ਨਹਿੰ ਦੂਜਾ। ਸੋ ਹਮ ਮੂਰਤਿ ਬਿਖੈ ਅਰੋਪਿ। ਮਾਨਤਿ ਸਕਲ ਸਦਾ ਚਿਤ ਚੋਪ॥ ੧੧॥ ਕਹਿੰ ਤੁਮਰੋ ਮਤਿ ਗਮਨਿ ਅਧੋਗਤਿ[1]। ਕਹਿੰ ਹਮਰੋ ਸ਼ੁਭ ਸਾਧ ਸੁਧੋ ਚਿਤ। ਅਵਿਨੀ ਸਕਲ ਰਾਜ ਤੁਮ ਭਖੋ। ਤਿਮਰਲਿੰਗ ਆਦਿਕ ਤੇ ਬਿਧੋ॥੧੨। ਕਿਸਹੁੰ ਨ ਕਬਿ ਇਹ ਗਿਰਾ ਬਖਾਨੀ। ਕਰਿ ਹੰਕਾਰ ਜੁ ਤੁਮੰ ਅਬਿ ਠਾਨੀ। ਆਪ ਆਪਨੇ ਮਤ ਸਭਿ ਰਹੋ। ਕਰਿ ਖ਼ੁਭ ਕਰਮ ਊਚ ਪਦ ਲਹੋ॥ ੧੩॥ ਬਿਨ ਕਰਨੀ ਹਿੰਦੂ ਕਸ਼ਾ ਤੁਰਕ। ਮੁਖ ਨਹਿੰ ਪੱਯਤਿ ਪਰਤੇ ਨਰਕ[2]। ਇੱਤਯਾਦਿਕ ਕਹਕਸ ਵਚ[3] ਕਹੇ। ਮੁਨਤਿ ਨੁਰੰਗੀ ਕੋ ਮਨ ਦਹੇ॥ ੧੪॥ ਕਹਤਿ ਭਯੋ ਇਮ ਮੂਢ ਗਵਾਰ। 'ਤਬਿ ਜਾਨਹਿੰ ਜਬਿ ਸਿਰ ਹੁਇ ਮਾਰ'। ਹੁਕਮ ਦੀਓ 'ਮੰਦਰ ਦਿਹੁ ਗੇਰਿ। ਮੂਰਤਿ ਭਗਨਹੁ ਅੰਗ ਬਖੇਰਿ॥੧੫॥ ਹੋਇ ਨਿਕਟਿ ਬੋਲਹਿ ਜੋ ਕੋਈ। ਕੈਦ ਕਰਹੁ ਗਹਿ ਮਾਰਹੁ ਸੋਈ। ਦੰਡ ਦੇਹੁ ਕਰਿ ਕੈ ਜਬਰਾਈ। ਬਾਜਹਿ ਸੰਖ ਨ ਫਿਰਹਿ ਦੁਹਾਈ॥ ੧੬॥ ਬਹੁਤ ਮਿਹਨਤੀ ਦੇਹੁ ਲਗਾਇ। ਮੁਝ ਢਿਗ ਹੋਤੇ ਦੇਹੁ ਢਹਾਇ। ਜਹਿੰ ਜਹਿੰ ਮੰਦਿਰ ਖਰੇ ਬਡੇਰੇ। ਤਹਿੰ ਮਸੀਤ ਚਿਨਵਹੁ ਬਿਨ ਦੇਰੇ॥ ੧੭॥ ਜਹਿੰ ਜਹਿੰ ਰਿੰਦੁਨਿ ਕੇ ਅਸਥਾਨ। ਇਨਹਿ ਜੋਜਵਾ[4] ਲਗਹਿ ਮਹਾਨ। ਸਗਲ ਠੌਰ ਬਹੁ ਦੰਭ ਕਮਾਵਾ। ਦਲਨਿ ਸ਼ਰ੍ਹਾ ਕੋ ਇਨਹਿ ਨ ਭਾਵਾ॥ ੧੮॥ ਦਿਹੁ ਸਜ਼ਾਇ ਸਭਿ ਭਾਂਤਿਨਿ ਇਨੈ। ਤਬਹਿ ਪਠਨਿ ਕਲਮਾ ਮਨ ਮਨੈ। ਜਿਸ ਕੋ ਝਗਰੋ ਦੇਹੁ ਜਿਤਾਇ। ਤਿਸਹਿ ਸ਼ਰ੍ਹਾ ਮਹਿੰ ਲੇਹੁ ਚਲਾਇ॥੧੯॥ ਹਿੰਦੂ ਹ੍ਵੈ ਕਰਿ ਰਹੈਂ ਨਿਭਾਗੇ। ਹੀਨ ਜੀਵਕਾ ਚੁਇ ਤਬਿ ਜਾਗੇ'। ਜਬਿ ਇਮ ਹੁਕਮ ਦੁਸ਼ਟ ਨੇ ਦੀਨਾ। ਮਹਾਂ ਮੂਢ ਹੰਕਾਰ ਮਲੀਨਾ॥ ੨੦॥ ਧਾਏ ਜਹਿੰ ਕਹਿੰ ਦੁਸ਼ਟ ਘਨੇਰੇ। ਕਰਤਿ ਬਿਦੀਰਨਿ ਮੰਦਿਰ ਗੇਰੇ। 'ਹਾਇ ਹਾਇ' ਹਿੰਦੁਨਿ ਮਹਿੰ ਹੋਵਾ। ਕੋ ਕਸੋਂਹੂੰ ਨਹਿੰ ਸਮੁਖ ਖਰੋਵਾ॥ ੨੧॥ ਦੁਰੇ ਸਦਨ ਮਹਿੰ ਪੀਛਿਤ ਰੋਏ। ਬ੍ਰਿਥਾ ਅਟਲ[5]* ਮਹਿੰ ਰਿਦਾ ਪੁਰੋਏ। 'ਰਾਮ ਰਾਮ' ਕਹਿ ਭਏ ਲਚਾਰ। ਨਹਿੰ ਮਨ ਆਵਹਿ ਕੋ

---

[1]ਕਿਥੇ ਤੁਹਾਡਾ ਮਤ ਨੀਚ ਗਤੀ ਨੂੰ ਲਿਜਾਣ ਵਾਲਾ। [2]ਖਦ੍ਹੇ ਥਚਨਾ [3]ਜੋ ਔਰੰਗਜ਼ੇਬ ਕਰ ਜੋ ਮੁਸਲਮਾਨ ਪਾਤਸ਼ਾਹ ਹੋਰ ਮਜ਼ਹਬ ਵਾਲਿਆਂ ਤੇ ਲਾਉਂਦੇ ਸਨ। [4]ਅਟਲ ਪੀੜਾ। *ਪਾਃ—ਅਨਲ।

ਉਪਚਾਰ ॥ ੨੨ ॥ ਜਿਮ ਹਰਨਾਖ਼ਸ਼ ਕੀਨਿ ਕਚਾਲੀ। ਛੀਨਿ ਧਰਮ ਤੇ ਕਰੇ ਕੁਢਾਲੀ। ਜਿਮ ਸਤਿਜੁਗ ਮਹਿੰ ਬੇਨ ਮਹੀਸ਼ਾ[1]। ਸ਼ੁਭ ਕਰਮਨਿ ਕੌ ਕੀਨਸਿ ਖੀਸਾ[2] ॥੨੩॥ ਪੁਨ ਤ੍ਰੇਤੇ ਰਾਵਨ ਬੁਰਿਆਰੀ। ਸਭਿ ਦੇਵਨਿ ਕੀ ਪੂਜਾ ਟਾਰੀ। ਅਪਨ ਆਪ ਕੌ ਮਾਨਿ ਮਹਾਨਾ। ਸਭਿ ਜਗ ਕੌ ਦੀਨਸਿ ਦੁਖ ਦਾਨਾ ॥ ੨੪ ॥ ਪੁਨ ਦ੍ਵਾਪੁਰਿ ਮਹਿੰ ਦੁਸ਼ਟ ਬਡੇਰੇ। ਕੰਸ ਆਦਿ ਦੁਰਮਤਿ ਨ ਪ੍ਰੇਰੇ। ਧਰਮ ਲੋਪ ਕੌ ਚਾਹਤਿ ਮਰੈ[3]। ਛੀਨ ਓਜ ਹੈ ਛਿਤ ਪਰ ਪਰੈ ॥੨੫॥ ਤਿਮ ਕਲਿਜੁਗ ਮਹਿੰ ਨੌਰੰਗ ਹੋਵਾ ਮਹਾਂ ਮਲੇਛ ਚਹਤਿ ਧੂਮ ਏਵਾ। ਹਿੰਦੁਨਿ ਊਪਰ ਅਨਿਕ ਉਪਾਧਿ। ਦੇਤਿ ਭਯੋ ਦੁਖ ਸਾਧ ਅਸਾਧਿ[4] ॥੨੬॥ ਝੁਰਕ ਝਰਕਨਾ ਕਰਹਿੰ ਅਨੇਕ। ਦੀਨ ਬਧਾਵਨਿ ਹੀਨ ਬਿਬੇਕ। ਮਥੁਰਾ ਮਹਿੰ ਜੋਤਿਕ ਸ਼ੁਭ ਮੰਦਿਰ। ਬਹੁ ਸੁੰਦਰ ਮੂਰਤਿ ਜੇ ਅੰਦਰ ॥ ੨੭ ॥ ਲਰੋ ਮਿਹਨਤੀ ਮਹਤ ਬਿਦਾਰਹਿੰ। ਝੁਰਕ ਤੋਜ਼ ਕੀ ਜਰਹਿੰ ਉਪਾਰਹਿੰ[5]। ਕੰਚਨ ਕਲਸ ਚਿਨੈ ਸੰਗ ਚੂਨਾ। ਫੋਰੈ ਸਗਲ ਕਰਸੋ ਜਨੁ ਦੂਨਾ[6] ॥ ੨੮ ॥ ਲੈ ਲੈ ਮੂਰਤਿ ਅੰਗ ਬਿਦਾਰਹਿੰ। ਹਾਥ ਪਾਵ ਗ੍ਰੀਵਾ ਕਟਿ ਡਾਰਹਿੰ। ਦੂਰ ਬਗਾਵਹਿੰ ਨਦੀ ਮਝਾਰਾ। ਕਰਿ ਬਹੁ ਖੰਡ ਦੇਹਿੰ ਛਿਤ ਛਾਰਾ ॥ ੨੯ ॥ ਭਏ ਦੇਵਤਾ ਬਯਾਕੁਲ ਸਾਰੇ। ਲਖਿ ਤਪ ਤੁਰਕ ਨ ਕੋ ਨਿਰਵਾਰੈ। ਮੰਦਿਰ ਭ੍ਰਿਸ਼ਟ ਕਰੈ ਜਹਿੰ ਕਹਾਂ। ਪ੍ਰਤਿਮਾ[7] ਤੋਰਿ ਫੋਰਿ ਕਰਿ ਮਹਾਂ ॥ ੩੦ ॥ ਕਿਤ ਕਿਤ ਥਲ ਮਸੀਤ ਚਿਨਵਾਈ। ਦੇਤਿ ਬਾਂਗ ਊਚੇ ਕਿਲਕਾਈ। ਰੋਜ਼ਾ ਈਦ ਨਿਵਾਜ਼ ਗੁਜ਼ਾਰਹਿੰ। ਹਿੰਦੂ ਪਿਖਤਿ ਝਿਰਕਿਬੋ ਧਾਰਹਿੰ ॥੩੧॥ ਜਾਵਤਿ[8] ਮੂਰਤਿ ਮੰਦਿਰ ਸਾਰੇ। ਤੋਰਿ ਫੋਰਿ ਕਰਿ ਸਕਲ ਬਿਦਾਰੇ। ਤਾਵਤ[9] ਨੌਰੰਗ ਰਾਖਸੋ ਡੇਰਾ। ਦੇਤਿ ਹਿੰਦੁਅਨਿ ਤ੍ਰਾਸ ਘਨੇਰਾ ॥੩੨॥ ਬਨਹਿ ਤੁਰਕ ਝਗਰਾ ਜਿਤ ਜਾਵਹਿ[10]। ਸਕਲ ਸ਼ਰੀਕਨਿ ਤੇ ਬਿਰਧਾਵਹਿ। ਕਿਸਹੂੰ ਦਰਬ ਦੇਹਿ ਚਿਤ ਚਾਹੂ। ਆਨਹਿ ਅਪਨ ਸ਼ਰ੍ਹਾ ਕੇ ਮਾਂਹੂ ॥ ੩੩ ॥ ਕਿਸ ਹੂੰ ਕੌ ਭਨਿਯਾ ਦੇ ਆਪਨਿ। ਜਸੋਂ ਤਸੋਂ ਧਰਮ ਕਰਹਿੰ ਤਿਨ ਖਾਪਨਿ। ਭਯੋ ਤ੍ਰਾਸ ਹਿੰਦੁਨਿ ਮਹਿੰ ਭਾਰੀ।

---

[1]ਬੇਨ ਰਾਜਾ। [2]ਨਾਸ਼ ਕੀਏ [ਸ੍ਰੀਸ:, ਕਿਸ਼ੂ। ਹਿੰ:, ਖੀਸ]। [3]ਧਰਮ ਲੋਪ ਕਰਨਾ ਚਾਹੁੰਦੇ ਮਰ ਗਏ। [4]ਸਾਧਣੇ ਤੇ ਅਸਾਧ ਦੁਖ (ਅ) ਅਸਾਧਾਂ ਨੂੰ (ਅਸਾਧ-)ਕਠਨ ਦੁੱਖ। [5]ਜਲ੍ਹਾਂ ਪੁੱਟ ਰਹੇ ਹਨ। [6]ਦੂਰਾ, ਪੂਰਾ ਛਾਵ ਨਾਸ਼। [7]ਮੂਰਤੀਆਂ। [8]ਜਦ ਤਕ। [9]ਤਦ ਤਕ। [10]ਜੇ ਮੁਸਲਮਾਨ ਹੋ ਜਾਵੇ ਝਗੜਾ (ਮੁਕੱਦਮਾ) ਜਿੱਤ ਜਾਵੇ।

ਨਹੀਂ ਪਰਸਪਰ ਕਰਤੇ ਰਾਰੀ ॥੩੪॥ ਜੌ ਕਸੌਂਹੂੰ ਲਰਿ ਪਰਿ ਹੈ ਕੋਇ। 'ਬਨਿਹੌਂ ਭੁਰਕ' ਉਠਹਿ ਕਹਿ ਸੋਇ। ਤਿਸ ਕੋ ਲੇਂ ਤਤਕਾਲ ਮਿਲਾਇ। ਚਿਤ ਇੱਛਾ ਕੋ ਦੇਤਿ ਪੁਜਾਇ ॥ ੩੫ ॥ ਪਿਤਾ ਪੁੱਤ੍ਰ ਕੋ ਭਾਖਹਿ ਨਾਂਹੀ। ਕ੍ਰੁੱਧਤਿ ਭ੍ਰਾਤ ਨ ਆਪਸ ਮਾਂਹੀ। ਅਪਰਨਿ ਕੀ ਗਿਨਤੀ ਕਿਨ ਕਰੀ। ਅੱਸ ਹਿੰਦੂਨਿ ਪਰ ਅਪਦਾ ਪਰੀ॥੩੬॥ਇਮ ਬਿਗਾਰ ਕਰਿ ਨੌਰੰਗ ਹਰਖੈ। ਮਨਹੁ ਕਸ਼ਟ ਕੋ ਬਾਦਰ ਬਰਖੈ। ਪੂਰਬ ਜਨਮ ਕੀਨਿ ਤਪ ਘੋਰਾ। ਅਤਿਸ਼ੈ ਤੇਜ ਭਯੋ ਜਿਹ ਜ਼ੋਰਾ॥੩੭॥ਬਰਜਨਹਾਰ ਨ ਦੀਖਤ ਕੋਊ।ਜਿਮ ਇੱਛਾ ਚਿਤ ਕਰਿ ਹੈ ਸੋਊ*। ਮਥਰਾ ਮਹਿੰ ਇਮ ਓਜ ਦਿਖਾਇ। ਦਿਜ ਆਦਿਕ ਹਿੰਦੂਨ ਦੁਖਦਾਇ*॥੩੮॥ਕਰਿ ਕੈ ਸਗਰੇ ਭ੍ਰਿਸ਼ਟ ਸਥਾਨਾਰੋਕਨੋ ਪੂਜਨਿ ਪਠਨਿ ਮਹਾਨ। ਚਿਤਵਹਿੰ–ਕੇਤਿਕ ਦਿਨ ਮਹਿੰ ਸਾਰੇ। ਪਾਇਂ ਕਸ਼ਟ ਹੁਇਂ ਸ਼ਰਮ ਮਝਾਰੇ ॥੩੯॥ ਬਿਨਾ ਬਨਾਏ ਸਭਿ ਬਨਿ ਜਾਇਂ।ਜਬਹਿ

*ਔਰੰਗਜ਼ੇਬ ਦੇ ਜ਼ੁਲਮਾਂ ਬਾਬਤ ਹੋਰ ਇਤਿਹਾਸਕਾਰਾਂ ਨੇ ਬੜੇ ਹਾਲ ਦਿੱਤੇ ਹਨ, ਮੈਂ ਏਥੇ ਮਾਤ੍ਰ ਕੁਛ ਦੱਸਦੇ ਹਾਂ:–

੧. "ਮਃ ਐਲਫਿਨਸਟੋਨ" ਆਪਣੀ ਹਿਸਟਰੀ ਆਫ ਇੰਡੀਆ" ਦੇ ਭਾਗ ਦੇ ਵਿਖੇ ਇਸ ਪ੍ਰਕਾਰ ਲਿਖਦਾ ਹੈ:–

Aurangzib's vexatious treatment of the Hindus.

He appointed a Mullah, with a party of horse attached to him, to suppress all drinking and gambling houses, and to check all ostentatious display of idol worship. Not long afterwards, he abolished all taxes not expressly authorised by the Mahometan law, and all duties on goods sold at the great Hindu fairs which he considered as polluted by their original connection with idolatry.....The custom and road duties, which were by much the most vexatious of all, were rather increased than diminished. ..... Some years later he forbade fairs on Hindu festivals altogether; and about the same time he issued an edict against music, dancing, and buffoons, and discharged all the singers and musicians attached to the palace. He likewise forbade astrology, and dismissed the astrologers previously attached to the court. He also discountenanced poets, who used to be honoured and pensioned, and abolished the office and salary of royal poet..... (Pages 491-92.)

.....The revival of jezia excited the utmost discontent among the Hindus. Those at Delhi and the neighbourhood assembled in crowds, and besieged the King's palace with their complaints and clamours. No attention was paid to these remonstrances. On the next Friday, when the king was going in procession to the mosque, he found the streets completely choked by the crowd of supplants. He waited some time in hopes that a passage might be opened by fair means; but as the mob continued to hold their ground, he ordered his retinue to force their way through, and many persons were trampled under foot by the horses and elephants, (Pages 493-94).

He cordially detests the Hindus, and has very little more good will towards the Shias. but he lays out no money on mosques or endowments, shows no signs of being under the influence of the recognised clergy, and often expresses his contempt for the assumed sanctity of Fakirs and dervises. (Pages 552-53.)

[ਬਾਕੀ ਟੂਕ ਅਗੇ ਦੇਖੋ ਅਗਲੇ ਪੰਨੇ ਦੇ ਹੇਠ

ਜੀਵਤਾ ਹਾਥ ਨ ਆਇਹੁਰਕਾਨ ਥਿਖੈ ਹੋਹਿ ਧਨਵਾਨਚਲਨਿ ਜ਼ਰ੍ਹਾ ਕੋ
ਲੈਂ ਮਨ ਮਾਨਿ-॥ ੪੦ ॥ ਦੋਹਰਾ ॥ ਇਮ ਮਖੁਹਾ ਕੋ ਭ੍ਰਿਸ਼ਟ ਕਰਿ ਦੁਸ਼ਟ

[ਪਿਛਲੇ ਪੰਨੇ ਦੀ ਬਾਕੀ ਟੁਕ]

੨. "ਲਾਲਾ ਦੁਖ ਮੋਚ ਆਇਰਿਸ਼ ਮਿਲੋਡੀਜ਼" ਕ੍ਰਿਤ 'ਬਾਮਸ ਮੂਰ' ਦੇ ਨਿਨਾ ੨੧੮ ਤੇ "ਹਿਸਟਰੀ ਆਫ ਹਿੰਦ ਸਤਾਂ" ਰਚਿਤ "ਡੋ" (Dow) ਦਾ ਹਵਾਲਾ ਦੇਕੇ ਲਿਖਿਆ ਹੈ:-

Religion of which Aurungzebe was a munificent protector

This hypocritical Emperor would have made a worthy associate of certain Holy Leagues.—"He held the cloak of religion (says Dow) between his actions and the vulgar, and impiously thanked the Divinity for a success which he owed to his own wickedness. When he was murdering and prosecuting his brothers and their families, he was building a magnificent Mosque at Delhi, as an offering to God for his assistance to him in the Civil Wars. He acted as high priest at the consecration of this temple, and made a practice of attending divine service there, in the humble dress of a Fakeer. But when he lifted one hand to the Divinity, he, with the other, signed warrants for the assassination of his relations." (History of Hindostan, Vol iii P. 355)

੩. "ਈ. ਮਾਰਸਡਨ ਬੀ. ਏ." ਆਪਣੀ "ਈਜ਼ੀ ਸਟੈਂਡਰਜ਼ ਫ੍ਰਾਮ ਇੰਡੀਅਨ ਹਿਸਟਰੀ" ਵਿੱਚ ਲਿਖਦੇ ਹਨ:-

Aurangzeb put his trust only in Muhammadans. He dismissed from his service many Hindus. He put on them a tax which was allowed by Muhammadan law, but which Akbar had wisely dropped. He pulled down a famous temple in the Hindu holy city of Benares, and on the site he built a lofty mosque. All this made the Hindus very angry. The Rajputs would not help him as they helped Akbar and the next two kings. One by one they left him. (Page 109)

੪. "ਪ੍ਰੋਫੈਸਰ ਮਨਮੋਹਨ ਐਮ. ਏ. ਤੇ ਪ੍ਰੋ: ਅਬਦੁਲ ਹਮੀਦ ਐਮ. ਏ." ਆਪਣੀ "ਤਾਰੀਖ਼ ਹਿੰਦ ਉਰਦੂ" ਵਿੱਚ ਐਉਂ ਲਿਖਦੇ ਹਨ:-

ਔਰੰਗਜ਼ੇਬ ਕੀ ਪਾਲਿਸੀ-ਬਨਾਰਸ ਕੇ ਬ੍ਰਹਮਨੋਂ ਕੋ ਦੇਵੋਂ ਕੀ ਤਾਲੀਮ ਦੇਨੇ ਕੀ ਸਖਤ ਮੁਮਾਨਤ ਕੀ ਗਈ, ਔਰ ਉਸ ਜਗ੍ਹਾ ਕੇ ਮਸ਼ਹੂਰ ਮੰਦਿਰ ਵਿਸ਼੍ਵਨਾਥ ਕੋ ਗਿਰਾ ਕਰ ਉਸ ਪਰ ਏਕ ਮਸਜਿਦ ਤਿਆਰ ਹੁਈ। ਮੁਲਕ ਕੇ ਕਈ ਹਿੱਸੋਂ ਮੇਂ ਮੰਦਰੋਂ ਕੋ ਤਹਿਖਬਾਲਾ ਕੀਆ ਗਿਆ, ਔਰ ਮੂਰਤੀਆਂ,ਬੁਤ,ਜਿਨ ਕੋ ਹਿੰਦੂ ਦੇਵਤਾ ਮਾਨਤੇ ਹੈਂ ਜ਼ਾਇਆ ਕੀਏ ਗਏ, ਹਰ ਏਕ ਕਿਸਮ ਕੇ ਮੇਲੇ ਬੰਦ ਕਰ ਦੀਏ ਗਏ। ਸ਼ਿਅਰ ਖ਼ਾਨੀ ਔਰ ਇਲਮਿ ਮੋਸੀਕੀ ਕੇ ਬਰਖ਼ਿਲਾਫ ਫੁਰਮਾਨ ਜਾਰੀ ਹੁਏ, ਹਕਾਯਤ ਕਰਤੇ ਹੈਂ:-ਕਿ ਜਬ ਗਾਨੇ ਬਜਾਨੇ ਵਾਲੇ ਲੋਗੋਂ ਕੋ ਦਰਬਾਰ ਕੀ ਮੁਲਾਜ਼ਮਤ ਸੇ ਜੁਦਾ ਮਿਲਾ ਔਰ ਹਰ ਜਗ੍ਹਾ ਰਾਗੋ ਰੰਗ ਬੰਦ ਹੋ ਗਿਆ ਤੋ ਉਨ ਸਭ ਲੋਗੋਂ ਨੇ ਏਕ ਬੜਾ ਜਨਾਜ਼ਾ ਤਿਆਰ ਕੀਆ ਔਰ ਪਾਤਸ਼ਾਹੀ ਮਹੱਲਾਤ ਕੇ ਸਾਹਮਨੇ ਸੇ ਹੋਤੇ ਪੀਟਤੇ ਗੁਜ਼ਰੇ, ਔਰੰਗਜ਼ੇਬ ਨੇ ਪੂਛਾ ਕਿ "ਯਿਹ ਕਿਸ ਕਾ ਜਨਾਜ਼ਾ ਹੈ ?" ਜਵਾਬ ਮਿਲਾ ਕਿ "ਇਲਮੇ ਮੋਸੀਕੀ ਕਾ।" ਕਹਾ ਕਿ "ਖੂਬ, ਇਸੇ ਐਸੀ ਗਹਿਰੀ ਕਬਰ ਮੇਂ ਦਫਨ ਕਰਨਾ ਕਿ ਫਿਰ ਨ ਉਠ ਸਕੇ।" ਤਾਰੀਖ ਦਾਨੋ ਕੋ ਭੀ ਹੁਕਮ ਮਿਲਾ ਕਿ ਕੋਈ ਤਾਰੀਖ ਨਾ ਲਿਖੇ.....ਖਫੀ ਖਾਂ ਨੇ ਜੋ ਕੁਛ ਹਾਲ ਇਸ

[ਬਾਕੀ ਟੁਕ ਅਗੇ ਦੇਖੋ ਅਗਲਾ ਪੰਨਾ]

ਧਾਰਿ ਹੈਂਕਾਰ।ਅਪਰ ਥਾਨ ਚਲਿਬੋ ਚਹਯੋ ਲੋਪਨਿ ਧਰਮਉਦਾਰ[1] ॥੪੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ। ਰਾਸ 'ਤੁਰਕੋਤ੍ਪਤ' ਪ੍ਰਸੰਗ ਬਰਨਨੰ ਨਾਮ ਖਸ਼ਟਵਿੰਸਤੀ ਅੰਸੂ ॥ ੨੬ ॥

੨੭. [ਨੇਪੁਰ]।

ਦੋਹਰਾ ॥ ਤਿਹ ਥਲ ਕਿਸਹੂੰ ਦੁਸ਼ਟ ਨੇ ਨੌਦੇਗ ਕੋ ਸਮੁਝਾਇ। 'ਬੁਤ ਪੂਜਨਿ ਕੀ ਅਧਿਕਤਾ ਮੈ ਪਰਿ ਮਹਿੰ ਬਹੁ ਥਾਇਂ ॥੧॥ ਚੌਪਈ ॥ ਭਹਿੰ ਜੈ-ਸਿੰਘ ਸਵਾਈ ਰਾਜਾ*।ਕਰੈ ਬਹਤ ਹਿੰਦਨਿ ਕੋ ਕਾਜਾ॥ਬਡੇ ਬਡੇ ਮੰਦਿਰ ਬਨਵਾਏ। ਕੰਚਨ ਕਲਸ ਮਹਾਂ ਛਬਿ ਛਾਏ ॥ ੨ ॥ ਜਿਨਹੁੰ ਬਿਲੋਕਤਿ

---

[1]ਦੁੱਖ ਧਰਮ ਨਾਸ਼ ਕਰਨ ਨੂੰ ਉਦਾਰ ਹੋਕੇ।

*ਦੇਖੋ ਰਾਸਿ ੧੦ ਅੰਸੂ ੩੨ ਅੰਕ ੧੫ ਦੀ ਹੇਠਲੀ ਟੂਕ।

ਨੋਟ: [ਪਿਛਲੇ ਪੰਨੇ ਦੀ ਬਾਕੀ ਟੂਕ]

ਅਹਦ ਕਾ ਲਿਖਾ ਹੈ ਭਰਤੇ ਭਰਦੇ ਔਰ ਟੁਟੀਆ ਹੈਰ ਪਰ ਲਿਖਾ ਹੈ। [ਪੰਨਾ ੩੧੨

ਪ. "ਮੁਨਹਿ ਉਮਰੀ ਔਰੰਗਜ਼ੇਬ ਦਿਰਦੁ" ਉਲਥਾ 'ਸਟੈਨਲੀ ਲੇਨ ਪੂਲ ਸਾਹਿਬ ਬੀ. ਏ.' ਦਾ, ਅਨੁਵਾਦਿਕ ਮੌਲਵੀ ਮੁਹੰਮਦ ਲਤੀਫ਼ ਸਾਹਿਬ ਬੀ. ਏ. ਵਿਚੋ ਦਰਜ ਹੈ:-

ਕਹਾ ਜਾਤਾ ਹੈ ਕਿ "ਉਸ ਹਾਦੀਏ ਇਸਲਾਮ ਨੇ ਸਭ ਸੂਬਜਾਤ ਕੇ ਹਾਕਮੋਂ ਕੇ ਨਾਮ ਫਰਮਾਨ ਜਾਰੀ ਕਰ ਦੀਏ ਕਿ ਪੂਰੇ ਤੌਰ ਪੈ ਮੁਸਤਅਦ ਹੋ ਕਰ ਕਾਫਰੋਂ ਕੇ ਸਭ ਮਦਰਸੇ ਔਰ ਮੰਦਿਰ ਮਿਸਮਾਰ ਕਰ ਡਾਲੇ, ਔਰ ਸਖਤ ਤਾਕੀਦ ਹੁਈ ਕਿ ਬੁਤਪ੍ਰਸਤੀ ਕੇ ਰੂੰਕਾ ਕੀ ਤਾਲੀਮੇ ਤਲਕੀਨ ਬਿਲਕੁਲ ਬੰਦ ਕਰਦੀ ਜਾਏ"..... ਇਸੀ ਤਰਫ਼ ਪੈ ਵਿਸ਼ਨੂੰ ਜੀਕਾ ਮੰਦਰ ਮਿਸਮਾਰ ਕੀਆ ਗਿਆ, ਮਥੁਰਾ ਕਾ ਏਕ ਨਫੀਸ ਮੰਦਿਰ ਜ਼ਮੀਨ ਕੇ ਬਰਾਬਰ ਕਰ ਦੀਆ ਗਿਆ ਔਰ ਉਸ ਕੀ ਜਗਹ ਏਕ ਆਲੀਸ਼ਾਨ ਮਸਜਿਦ ਤਅਮੀਰ ਹੁਈ। ਇਨ ਮੰਦਰੋਂ ਮੇਂ ਸੇ ਬੁਤ ਮਿਲੇ ਵੋਹ ਆਗਰਾ ਪਹੁੰਚਾ ਦੀਏ ਗਏ ਔਰ ਵਹਾਂ ਮਸਜਿਦੋਂ ਕੀ ਸੀੜ੍ਹੀਓਂ ਕੇ ਨੀਚੇ ਦਫਨ ਕਰ ਦੀਏ ਗਏ ਤਾਕਿ ਪੱਕੇ ਮੁਸਲਮਾਨ ਉਨਕੋ ਅਪਨੇ ਪਾਓਂ ਕੇ ਨੀਚੇ ਪਾਮਾਲ ਕਰਕੇ ਅਪਨਾ ਦਿਲ ਖੁਸ਼ ਕਰੇਂ। [ਪੰਨਾ ੨੦੭-੨੦੮

.....ਤਾਰੀਖ ਲਿਖਨੇ ਕੀ ਕਤਅਨ ਮੁਮਾਨਤ ਹੋ ਗਈ। [ਪੰਨਾ ੨੧੧

ਫ. ਦੁਰਦੁ ਨਾਨਕ ਪ੍ਰਕਾਸ਼, ਕਿਲਟਰ ਕਰਤਾ ਸ਼ਃ ਗੁਰਮੁਖ ਸਿੰਘ ਜੀ ਦੀਵਾਨ ਪਟਿਆਲਾ, ਦੇ ਪੰਨਾ ੧੬ ਤੇ ਲਿਖਿਆ ਹੈ ਕਿ ਇਕ ਦਿਨ ਇਸ ਫ਼ਰੇਬੀ (ਔਰੰਗਜ਼ੇਬ) ਨੇ ਆਪਣੀ ਧੀ ਨੂੰ ਲਿਖਿਆ:-

"ਸ਼ਲਤਨਤ ਰਾ ਇੱਜ਼ਤ ਮੰਦਰ ਆਲਮੇ ਫਾਨੀ ਕੁਜਾਸਤ ?
ਮਾ ਗਦਾਯਾਨੇਮ ਮਾਰਾ ਐਸ਼ ਸੁਲਤਾਨੀ ਕੁਜਾਸਤ ?
ਈਂ ਦਿਲੇ ਦੀਵਾਨਹ ਰਾ ਗੁਫਤਮ ਕਿ ਆਕ਼ਲ ਸ਼ੇ, ਨ ਸ਼ੁਦ ?
ਆਏ ਆਏ ਤਿਫਲ ਰਾ ਮੈਲੇ ਸਬਕ ਖ਼ਾਨੀ ਕੁਜਾਸਤ ?"

ਅਰਥਾਤ-ਪਾਤਸ਼ਾਹ ਨੂੰ ਇਸ ਅਸਾਰ ਸੰਸਾਰ ਵਿਚ ਇੱਜ਼ਤ ਕਿੱਥੇ ਹੈ? ਭਾਵ ਹੈ ਨਹੀਂ।

[ਬਾਕੀ ਟੂਕ ਏਹੋ ਅਗਲੇ ਪੰਨੇ ਵੇ ਹੋਕ]

ਸ਼ਰਧਾ ਜਾਗੈ। ਮੂਢਨਿ ਕੇ ਭੀ ਮਨ ਅਨੁਰਾਗੈ। ਬਹੁਤ ਜੀਵਕਾ ਤਿਨਹੁੰ ਬਨਾਈਜੈ ਬੁਤ ਪੂਜੰਤਿ ਹੈਂ ਚਿਤੁ ਲਾਈ॥੩॥ ਰੁਚਿਰ ਸੁ ਪ੍ਰਤਿਮਾ ਚਤੁਰ ਚਿਤੇਰੇ। ਰਚੀ ਚੌਪ ਚਿਤ ਰੁਚਿਰ ਘਨੇਰੇ। ਕੰਚਨ ਅਲੰਕਾਰ ਘਰਵਾਏ। ਮੁਕਤਾ ਝਾਲਰ ਦਰ ਲਰਕਾਏ॥ ੪॥ ਚਾਰੁ ਚੁਕੰਨ ਚੌਕੀਅਨਿ ਰਚੀ। ਸ਼ੁਭਤਿ ਜਤਾਊ ਖਚਨ ਤੇ ਖਚੀ[1]। ਚੌਰ ਚਮਕ ਜਨੁ ਚਿਕਨੇ ਚੀਨਸਿ। ਢੋਰਤਿ[2], ਝੋਰਤਿ ਬਿਜਨੋ ਲੀਨਸਿ[3]॥ ੫॥ ਦਿਨਪ੍ਰਤਿ ਨਏ ਕਰਤਿ ਉਤਸਾਹੁ ਬਾਦਿਤ ਬਜਹਿੰ ਅਧਿਕ ਧਨਿ ਜਾਂਹੁ। ਦੁੰਦਭਿ ਮੁਖ ਝਾਂਝ ਝਨਕੰਤੇ। ਮਿਲ ਕਬਿ ਜੋ ਜੋ ਸ਼ਬਦ ਉਠੰਤੇ॥ ੬॥ ਬੁਤ ਆਗੇ ਨਿੰਮੀ ਬਹੁ ਹੋਵੈਂ। ਹਾਥਨਿ ਜੋਰਹਿੰ ਸਮੁਖ ਖਰੋਵਹਿੰ ਜੋ ਸਿੰਘ ਆਪ ਜਾਇ ਧਨ ਦੇਵੈ। ਭਏ ਧਨੀ ਜੋ ਪੂਜਾ ਲੇਵੈਂ॥ ੭॥ ਤੀਰਥ ਪੂਜਨਿ ਪਾਠ ਪੁਰਾਨਾ। ਇਹ ਹਿੰਦੂਨਿ ਕੋ ਥੰਭ[4] ਮਹਾਨਾ। ਇਨ ਕਹੁ ਜਗ ਤੇ ਕਰਹੁ ਬਿਨਾਸ਼। ਹੁਇ ਸੁਖੈਨ ਪੁਨ ਤੁਰਕ ਪ੍ਰਕਾਸ਼॥ ੮॥ ਹੇਰਿ ਹੇਰਿ ਧੀਰਜ ਨਹਿੰ ਰਹੈ। ਕਲਮਾ ਬਹੁਰ ਚਾਹ ਕਾਰ ਕਹੈ[5]। ਇਮ ਕਾਜ਼ੀ ਮੁੱਲਾਂ ਬਹੁ ਬਾਦੀ। ਕਹਿ ਨੁਰੰਗ ਕੋ ਕਰਹਿੰ ਪ੍ਰਮਾਦੀ[6]॥੯॥ ਚਢਿ ਮਥੁਰਾ ਤੇ ਜੈਪੁਰਿ ਗਮਨਸੋ। ਗਜ ਬਾਜੀ ਸਾਜਸੋ ਦਲ ਰਵਨਸੋ[7]। ਘੰਟਨ ਕੇ ਨਠਕਾਰ ਉਠੰਤੇ। ਕੁਦਹਿੰ ਤੁਰੰਗ ਹਿਰੇਖ ਕਰੰਤੇ॥ ੧੦॥ ਤੋਪਨਿ ਕੀ ਸ਼ਲਖੈਂ ਬਹੁ ਚਲੀ। ਉਠਸੋ ਸ਼ਬਦ

---

[1]ਜੜਤ ਨਾਲ ਜੜੀਆਂ ਹੋਈਆਂ। [2](ਵੇਰ) ਘੁਮਾਂਦੇ ਸਨ। [3]ਪੱਖਾ ਲੈਕੇ ਝੁਲਾਂਦੇ ਹਨ। [4]ਆਸਰਾ। [5]ਭੁਲਾਵਣਾ। [6]ਦਰ।

[ਪਿਛਲੇ ਪੰਨੇ ਦੀ ਬਾਕੀ ਟੂਕ]

ਅਸੀਂ ਮੰਗਤੇ ਹਾਂ ਸਾਨੂੰ ਪਾਤਸ਼ਾਹੀ ਮੋਸ਼ ਕਿੱਥੇ, ਇਸ ਖ਼ੁਦਾਈ ਦਿਲ ਨੂੰ ਕਹਿੰਦਾ ਹਾਂ ਕਿ ਸਿਆਣਾ ਬਣ ਪਰ ਨਹੀਂ ਮੰਨਦਾ, ਹਾਂ, ਹਾਂ, (ਠੀਕ ਹੈ) ਬੱਚੇ ਨੂੰ ਸਿੱਖਿਆ ਦੇਣ ਦੀ ਕਿੱਥੇ ਚਾਹ ਹੁੰਦੀ ਹੈ।' ਜਿਸ ਦੇ ਉੱਤਰ ਵਿਚ ਉਸ ਦੀ ਲੜਕੀ ਉਸ ਦੇ ਜ਼ੁਲਮਾਂ ਦਾ ਜ਼ਿਕਰ ਕਰਦੀ ਹੋਈ ਲਿਖਦੀ ਹੈ:—

ਬੇ ਤਕੱਲਫ਼ ਦਰਬਦਰ ਗਰਦੀ ਤੁਰਾ ਸਾਨੀ ਕੁਜਾਸਤ ?
ਤੂੰ ਤੋ ਮੁੰਹੇਜ਼ੇ ਦਿਗਰ ਦਰ ਆਲਮੇ ਫਾਨੀ ਕੁਜਾਸਤ ?
ਅਜ਼ ਬਰਾਏ ਸਲਤਨਤ ਖ਼ੂਨੇ ਬਰਾਦਰ ਰੇਖਤੀ,
ਬਾਜ਼ ਮੇ ਗੋਈ ਕਿ ਮਾਰਾ ਮੋਸ਼ੇ ਸੁਲਤਾਨੀ ਕੁਜਾਸਤ ?

ਅਰਥਾਤ—'ਬਿਨਾ ਬਿਜਨਕ ਥਾਂ ਕੁਥਾਂ ਫਿਰਨ ਵਾਲਾ ਤੈਂ ਜਿਹਾ ਤੂੰਜਾ ਕਿਹੜਾ ਹੈ ? ਤੈਂ ਵਰਗਾ ਹਤਿਆਰਾ (ਇਸ) ਅਸਾਰ ਸੰਸਾਰ ਵਿਚ ਦੂਸਰਾ ਕਿੱਥੇ ਹੈ ? ਪਾਤਸ਼ਾਹਤ ਵਾਸਤੇ ਤੈਂ ਭਰਾ ਦਾ ਖ਼ੂਨ ਚੀਟਿਆ ਤੇ ਫੇਰ ਕਹਿੰਦਾ ਹੈਂ ਕਿ ਮੈਨੂੰ ਬਾਦਸ਼ਾਹੀ ਮੋਸ਼ ਕਿੱਥੇ ?'

ਅਵਨੀ ਕਲਮਲੀ[1]। ਫਰਰੇ ਛੁਟੇ ਨਿਸ਼ਾਨ ਹਜ਼ਾਰੋਂ। ਜਹਿਂ ਕਹਿਂ ਦੁੰਦਭਿ ਅਨਿਕ ਧੁੰਕਾਰੋ ॥੧੧॥ ਆਸੂਦੇ[2] ਲਸ਼ਕਰ ਜਿਸ ਕੇਰਾ। ਚਲਤਿ ਕੁਲਾਹਲ ਉਠੈ ਘਨੇਰਾ। ਭੂਖਨ ਜਟਿਤਿ ਸੁਭਟ ਝਮਕੇਤੇ। ਰੰਗ ਰੰਗ ਕੇ ਬਸਤ੍ਰ ਸੁਭੇਤੇ ॥੧੨॥ ਤ੍ਰਾਸ ਪਾਇ ਰਿਪੁ ਰਹਸੋ ਨ ਕੋਈ। ਨੌਰੰਗ ਕੇ ਅਨੁਸਾਰੇ ਹੋਈ। ਕ੍ਰਮ ਕ੍ਰਮ ਪੰਥ ਉਲੰਘਨਿ ਕਰਸੋ। ਪਹੁੰਚਸੋ ਜੈਪੁਰਿ ਨਗਰ ਨਿਹਲਸੋ ॥੧੩॥ ਥਾਨ ਥਾਨ ਜਹਿਂ ਠਾਕੁਰ ਦ੍ਵਾਰੇ। ਜਿਨ ਮਹਿਂ ਪ੍ਰਤਿਮਾ ਸ਼ੋਭਤਿ ਸਾਰੇ। ਰੰਗ ਰੰਗ ਕੀ ਬਨੀ ਪਤਾਕਾ[3]। ਸਭਿ ਮੰਦਰਿ ਪਰ ਠਟ ਏਠ ਜਾਂਕਾ[4] ॥੧੪॥ ਸਹੁ ਸੰਖਨਿ ਕੇ ਸ਼ਬਦ ਉਠੈਂਚੇ। ਗਾਇ ਬਿਸ਼ਨਪਦ ਹਰਖ ਕਰੈਂਤੇ। ਪੁਰੀ ਨਿਕਟਿ ਦੁਇ ਛੋਰਾ ਕੀਨਸਿ। ਪਿਖਿ ਸਮਾਜ ਕੋ ਤਿਸ ਮਨ ਭੀਨਸਿ ॥੧੫॥ 'ਬੁਤ ਕੋ ਪੂਜਤ ਹਿੰਦੁ ਅਜਾਨਾ। ਦਿਖੀਅਤਿ ਦੇਭ ਸਕਲ ਹੀ ਥਾਨਾ। ਕਜਾ ਬਾਲਕ ਸਮ ਬਾਲਕ ਮਹਾਂ[5]। ਖੇਲ ਸਕੇਲਤਿ ਜਸੋਂ ਜਹਿਂ ਕਹਾਂ ॥੧੬॥ ਮੁਝ ਆਏ ਕੋ ਜਾਨਸੋ ਸਭਿ ਹੂੰ। ਕਾਫਰ ਮੁਖ ਬਜਾਵਤਿ ਅਬਿਹੂੰ। ਗਮਨਹੁ ਬਹੁਤ ਮਿਹਨਤੀ ਲੇਹੁ। ਲੈਹ ਦੇਹ ਭੰਗਨਿ ਕਰਿ ਦੇਹੁ[6] ॥੧੭॥ ਦੁਸ਼ਟ ਹੁਕਮ ਤੇ ਹ੍ਵੈ ਸਮੁਦਾਇ। ਗਮਨੇ ਤੁਰਤ ਲੋਹ ਘਨ ਲਾਇ। ਲਗੇ ਬਿਦਾਰਨਿ ਮੰਦਰ ਭਾਰੇ। ਜੋ ਬੋਲੈ ਗਹਿ ਤਿਸ ਕੋ ਮਾਰੇਂ ॥੧੮॥ ਦਾਦ ਪੁਕਾਰ ਕਰਹਿ ਜੇ ਕੋਊ। ਗਹਿ ਲੀਜਤਿ ਕੈਦਹਿ ਕਰਿ ਸੋਊ। ਦੇਖਿ ਦੇਖਿ ਭਭਿ ਚਲੇ ਪਲਾਈ। ਨਿਜ ਜੀਵਨਿ ਤੇ ਮਨ ਸੰਕਾਈ ॥੧੯॥ ਲਗੇ ਬਿਦਾਰਨਿ ਮੰਦਿਰ ਸਾਰੇ। ਕੋਤਿਕ ਨ੍ਰਿਪ ਢਿਗ ਜਾਇ ਪੁਕਾਰੇ। 'ਨੌਰੰਗ ਬਾਦੀ ਆਨਿ ਪਰਸੋ ਦੇਮਹਾਂ ਉਪੱਦ੍ਵ ਨਗਰ ਕਰਸੋ ਹੈ ॥੨੦॥ ਢਾਹਨਿ ਲਾਗਸਿ ਠਾਕੁਰ ਦ੍ਵਾਰੇ। ਗਹਿ ਪ੍ਰਤਿਮਾ ਕੇ ਅੰਗ ਬਿਦਾਰੇ। ਤੁਰਕ ਬਨਾਵਨਿ ਚਾਹਤਿ ਸਾਰੇ। ਜੋ ਬੋਲਤਿ ਗਹਿ ਕੈਦ ਕਿ ਮਾਰੇ' ॥੨੧॥ ਸੁਨੀ ਬਾਤ ਜੈ ਸਿੰਘ ਸਵਾਈ। ਭਾ ਦਿਲਗੀਰ ਬਧੀ ਦੁਚਿਤਾਈ। ਅਪਰ ਉਪਾਇ ਨ ਕੋਈ ਜਾਨਾ। ਮਿਲਿਬੇ ਕੋ ਮਤ ਨਿਜ ਠਹਿਰਾਨਾ ॥੨੨॥ ਸਭਿ ਸਚਿਵਨਿ ਸਾਂ ਮੰਤ੍ਰ ਪਕਾਯੋ। 'ਮਿਲਿਬੋ ਬਿਨਾ ਨ ਕਛੁ ਬਨਿ ਆਯੋ'। ਨਿਕਸਸੋ ਲੈ ਮਾਨ ਵਪਰਧਾਨ। ਬਹੁਤ ਉਪਾਇਨ ਲੀਨਸਿ ਪਾਨ ॥੨੩॥ ਮੁਕਤਾ ਹੀਰਨਿ ਕੇ ਸਮੁਦਾਇ।

---

[1]ਧਰਤੀ ਕੰਬੀ। [2]ਸੁਖੀ, ਤਿਆਰ ਬਰਤਿਆਰ। [3]ਝੰਡੀਆਂ। [4]ਜਿਨ੍ਹਾ ਦਾ ਮੰਦਰ ਬਣਾਉ। [5]ਕੀ ਬਾਲਕਾਂ ਢਾਂਚ ਮਹਾਂ ਅਗਿਆਤ। [6]ਲੈਹੋ ਦੇ ਦਯਾਣ।

ਲਈ ਧਰਤ ਮਹਿੰ ਓਚਵਾਇਦੇ ਮਜ਼ਲਾ ਕੈਹਨ ਕੇ ਨੈਦਾਜ਼ ਲਤ ਦਾਰ ਖ਼ਲਏ ਮੈਦਾ[1]॥-ਖ਼ਾਕਤੇ ਖ਼ਲੇਗ ਇਕਾਦਸ਼ ਤਮਾਰ। ਜਾਂਨਦ[2] ਕੇ ਜ਼ੀਨ ਉਦਾਤ। ਚਪਲ ਚਲਾਕ ਚਤੁਰ ਰੁਚਿ ਚਾਰੂ। ਚਮਕਤਿ ਚਲਤਿ ਚੌਪ ਬਰਿਆਰੂ[3]॥ ੨੫॥ ਪਾਸ਼ਮੀਦਤ ਦਾਹੁ ਮੋਲੈ ਨਏ। ਭਯੋ ਭਯਾਰ ਦ੍ਵਾਰੇ ਨਿਕਸਏਹਾਬ ਕੱਰਿ ਦੁਇ ਦੀਨਬਿਸਾਲਾਨਮੋ ਕਰਤਿ ਦਰਹਿੰ ਸੋ ਚਾਲਾ ॥ ੨੬ ॥ ਸ਼ਨਮਖ ਗਯੋ ਸਮੀਪ ਖਰੋਵਾ। ਬਿਨਤੀ ਠਾਨਿ ਝਾਪੀਨੈ ਰੋਵਾ। 'ਤੁਮ ਏਤੀ ਕਤੋਂ ਦੇਚਲ ਕਰੀ ?। ਕਾਰਜ ਅਲਪ ਹੁਤੋ ਇਮ ਪੁਰੀ ॥ ੨੭ ॥ ਆਪ ਜਿ ਲਿਖਿ ਭੇਜਤਿ ਪਰਵਾਨਾ। ਮੈਂ ਚਾਕਰ ਤੁਮਰੋ ਇਤ ਥਾਨਾ। ਸਭਿ ਕਾਰਜ ਕਰਿ ਦੇਤਿਸੁਖਾਰੋਦੇਜ਼ਿ ਢਹਾਇ ਜਿ ਠਾਕੁਰ ਦ੍ਵਾਰੇ ॥੨੮॥ਜਿਸ ਪੁਕਾਰ ਤੁਮਰੇ ਮਨ ਹੋਈ। ਸੋ ਮੈਂ ਕਰਤਿ ਨ ਮਿੱਟਿ ਹੈ ਕੋਈ'। ਪਿਖਿ ਕਰਿ ਨੈਂਰੰਗ ਸੁਨਿ ਕਰਿ ਬਾਤ।ਬੋਲਨੋ ਮੂਢ ਮਹਾਂ ਦੁਖ ਦਾਤ॥੨੯॥ 'ਇਸ ਕਾਰਜ ਮਹਿੰ ਤੁਮਰੋ ਜ਼ਿਕਰ। ਕਛੁ ਨਹੀਂ ਕੀਜੈ ਤੁਮ ਫਿਕਰ। ਸਦਨ ਆਪਨੇ ਬੈਠੇ ਰਹਹੁ।ਬਿਨ ਹਮਰੀ ਮਰਜ਼ੀ ਕਿਮ ਕਹਹੁ ॥੩੦॥ ਜੋ ਜਗ ਮਹਿੰ ਚਲਿ ਰਹੀ ਕੁਚਾਲੀ। ਮੇਟਤੁ ਮੈਂ ਦਿਤੁ ਦੰਡ ਇਸਾਲੀ। ਦ੍ਰਵ ਲੇਨਿ ਕਹੁ ਦੰਭ ਕਮਾਵੈਂ। ਤਹਿੰ ਦੋਨਹੁੰ ਲੋਕਨਿ ਦੁਖ ਪਾਵੈਂ'॥੩੧॥ਇਮ ਸੁਨਿ ਕੈ ਨ੍ਰਿਪ ਨਿਜ ਘਰ ਆਇਵਾਰਿਦੈ ਬਿਸੁਰਤਿ ਕਛੁ ਨ ਬਸਾਇਵ[4]। ਸਗਰੀ ਭੇਟ ਦਈ ਭੁਰਕੇਸ਼। ਦੈਠਿ ਰਹਜੋ ਲਖਿ ਭਲੀ ਬਿਸੇਸ਼ ॥ ੩੨ । ਬਿੱਪ ਬਿਰਾਗਨਿ ਕੋ ਕਹਿ ਐਸੇ। 'ਇਹ ਮੈਂਗ ਮੇਰੋ ਬਲ ਨਹਿੰ ਕੈਸੇ। ਜਿਮ ਠਾਕੁਰ ਕੀ ਮਰਜ਼ੀ ਅਹੈ। ਹੋਇ ਸੁ ਸਾਚੁ ਮਿਟਨਿ ਕਿਮ ਲਹੈ॥੩੩॥ ਸੁਨਿ ਕੈ ਪੂਜਕ ਠਾਕੁਰ ਕੇਰ। ਮਹਾਂ ਅਨੀਤਿ ਬਿਬਸ ਕਹੁ ਹੋਰਿ। ਲੈ ਲੈ ਪ੍ਰਤਿਮਾ ਗਏ ਪਲਾਈ। ਘਰ ਅੰਤਰ ਘਰ ਦੂਰੇ ਸੁ ਜਾਈ ॥੩੪॥ ਕੋਤਿਕ ਦੌਰਤਿ ਗਹਿ ਗਹਿ ਲੀਨੋ।ਸਹਿਤ ਸਮਾਜਨਿ ਪ੍ਰਤਿਮਾ ਛੀਨੇ[5]। ਅੰਗ ਭੰਗ ਘਨ ਸੈਗ[6] ਕਰਾਏ। ਖੰਡ ਖੰਡ ਕਰਿ ਅਵਨਿ ਗਿਰਾਏ ॥੩੫॥ ਪੂਜਨਿ ਕੇ ਥਾਸਨ ਸਭਿ ਲੀਏ। ਮੰਦਿਰ ਬਡੇ ਬਿਦਾਰਨਿ ਕੀਏ। ਸਗਲ ਪਤਾਕਾ ਦਈ ਗਿਰਾਇ। ਪੂਜਕ ਜਿਤ ਕਿਤ ਅਤਿ ਬਿਕੁਲਾਇ ॥ ੩੬ ॥ ਤਿਨ ਸੋਂ ਕਹੈ:-'ਸ਼ਹੁ ਮਹਿੰ ਆਵਹੁ। ਕਲਮਾ ਪਢਹੁ ਤੁਰਕ ਬਨਿ ਜਾਵਹੁ।ਬਡੀ

[1]ਖੁਸ਼ੀ ਨਾਲ। [2]ਜੰਨੇ। [3]ਫ਼ੌਰ ਨਾਲ। [4]ਕੁਛ ਵੱਸ ਨਾ ਚੱਲਿਆ। [5]ਸਾਮਾਨ ਸਣੇ ਮੂਰਤਾਂ ਖੋਹ ਲਈਆਂ। [6]ਹਥੌੜਿਆਂ ਨਾਲ।

ਮਸੀਤ ਦੇਹਿੰ ਬਨਵਾਇ। ਤਿਨ ਮਹਿੰ ਬੈਠਹੁ ਧਨ ਬਹੁ ਪਾਇ॥ ੬੭॥ ਪਾਤਿਸ਼ਾਹਿ ਤੇ ਪਟੇ ਲਿਖਾਵਹੁ। ਰ੍ਹਾਮ ਜ਼ਮੀਨ ਲੇਹੁ ਹਰਖਾਵਹੁ। ਸੁਖ ਪਾਵਹੁ ਇਸ ਲੋਕ ਮਝਾਰ। ਮਰਿ ਕਰਿ ਭਿਸਤ ਲਹੋ ਹਿਤ ਧਾਰਿ'॥੬੮॥ ਅਪਰ ਖਿਝਾਵਨਿ ਕੀ ਬਹੁ ਬਾਤ। ਕਹੈਂ ਮਲੇਛ ਕਸ਼ਟ ਉਪਜਾਤਿ। ਕੁਛ ਬਸ ਚਲਹਿ ਨ ਉੱਤਰ ਦੇਇਂ। ਮਨ ਮਹਿੰ 'ਰਾਮ ਰਾਮ' ਕਹਿ ਲੇਇਂ॥ ੬੯॥ ਗ੍ਯਾਰਹ ਸੈ ਮੰਦਿਰ ਭਹਿੰ ਖਰਸੋ। ਤੁਰਤ ਬਿਦਾਰਨਿ ਸਭਿ ਕੋ ਕਰਸੋ। ਦਿਏ ਉਜਾਰ 'ਨ ਪੁਨ ਕੋ ਕਰੈ। ਕਰੈ ਤੁ, ਦੰਡ ਹਮਾਰੋ ਭਰੈ'॥ ੭੦॥ ਇਮ ਹਿੰਦੁਨਿ ਕੋ ਧਰਮ ਬਿਗਾਰਾ। ਜੈ ਪੁਰਿ ਮਹਿੰ ਭਾ ਹਾਹਾਕਾਰਾ। ਤ੍ਰਾਸ ਕਰੈਂ ਘਰ ਏਂਠੇ ਰਹੈਂ। ਮਿਲਿ ਕਰਿ ਕਹੁ ਨ ਬਾਤੈਂ ਕਹੈਂ॥ ੭੧॥

ਇਤਿ ਸ੍ਰੀ ਦੁਤ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੌ 'ਜੈਪੁਰਿ ਔਰੰਗ'ਪੁੰਜ ਬਰਨਨੈ ਨਾਮ ਸਪਤ ਵਿੰਸਤੀ ਅੰਸੁ॥ ੨੭॥

੨੮. [ਪੁਸ਼ਕਰ]।

ਦੋਹਰਾ॥ ਗ੍ਯਾਰਹ ਸੈ ਮੰਦਿਰ ਮਹਦ ਜੈਪੁਰਿ ਤੇ ਢਹਿਵਾਇ। ਤ੍ਰਾਸ ਉਪਾਇਵ ਦਿੰਦ ਕੋ ਤੁਰਕ ਭੇਜ ਭਪਤਾਇ॥ ੧॥ ਚੌਪਈ॥ ਭਈ ਪ੍ਰਾਤਿ ਜਬਿ ਸਭਾ ਲਗਾਈ। ਕਾਜ਼ੀ ਅਰੁ ਮੁੱਲਾਂ ਸ੍ਯਾਦਾਈ। ਜਿਦ ਕੈ ਬਾਦ ਕਰਤਿ ਜੋ ਗਾਵੈ[1]। ਅਪਰ ਅਨਿਕ ਆਏ ਹੁਇ ਠਾਂਵੈ॥੨॥ ਸਭਿਨਿ ਮੰਗ ਨੌਰੰਗ ਨੈ ਕਹਸੋ। 'ਇਸ ਪੁਰਿ ਕੋ ਮੰਦਿਰ ਗਨ ਵਹਸੋ। ਆਗੈ ਨਹੀਂ ਬਨਾਵੈ ਕੋਈ। ਇਮ ਸਜ਼ਾਇ ਸਭਿਹਿਨਿ ਕਹੁ ਹੋਈ॥ ੩॥ ਭਗਨਿ ਕਰੇ ਬੁਤ ਮੰਦਿਰ ਗਿਰੇ। ਤ੍ਰਾਸ ਬਿਲੰਦ ਰਿਦੈ ਮਹਿੰ ਧਰੇ। ਅਪਨਿ ਧਰਮ ਤੇ ਧੀਰਜ ਛੂਟੇ। ਕਰਹਿੰ ਬਿਲੋਕਨਿ ਇਸ਼ਟ ਜਿ ਫੂਟੇ॥੪॥ ਅਬਿ ਹਿੰਦਵਾਇਨਿ ਕੋ ਜਹਿੰ ਜ਼ੋਰ। ਚਲਿ ਹੈਂ ਤਹਾਂ ਬਤਾਵਹੁ ਠੌਰ। ਜਹਿੰ ਇਕ ਥਲ ਸਜ਼ਾਇ ਕਹੁ ਦੈਬੋ[2]। ਉੱਤਮ ਅਪਨੋ ਮਤੋ ਦਿਖੈਬੋ[3]॥੫॥ ਥਾਨ ਹਜ਼ਾਰ ਮੁਨਹਿੰ[4] ਅਰੁ ਹੋਰੇ। ਉਪਜਹਿ ਸਭਿ ਮੈਂ ਤ੍ਰਾਸ ਬਡੋਰੇ। ਆਵਹਿੰ ਸ਼ਰਮ੍ਹ ਬਿਖੈ ਬਿਨ ਕਹੇ। ਉੱਤਮਤਾ ਤੁਰਕਨਿ ਕੀ ਲਹੈ'॥੬॥ ਇਮ ਸੁਨਿ ਸ਼ਰਮ੍ਹ ਬੀਚ ਦਿਢ ਜੋਈ। ਹਰਖ ਬਧਾਵਤਿ ਬੋਲੇ ਤੋਈ। ਸਨਮਾਨਤਿ ਨੌਰੰਗ ਕੋ ਕਹਨ। 'ਕਰਤਿ ਕਾਜ ਥਾਂਛਤਿ ਕੋ ਲਹਸੋ'॥੭॥ਹਜ਼ਰਤ ਸੁਨਹੁ ਬਤਾਵਹਿੰ ਤੁਹੂ।

---

[1]ਜਿਦ ਕਰਕੇ ਨੇ ਛਾਤੀ ਥਗੜਾ ਕਰਦੇ ਹਨ। [2]ਜਿੱਥੇ ਇਕ (ਮੁਖੀ) ਸਥਾਨ (ਹੈਡ ਤ ਆਫ਼) ਸਜ਼ਾ ਦੇਵਾਂ। [3]ਦਿਖਾਵਾਂ। [4]ਹਜ਼ਾਰਾ ਥਾਵਾਂ ਵਿਚ ਮੁਣਨ। "ਭਾਵ ਅਸਾਂ ਇਹ ਜਾਣਿਆਂ ਹੈ ਕਿ ਜੋ ਸਾਡੇ ਚਿਤ ਵਿਚ ਹੁੰਦੀ ਹੈ ਤੁਸੀਂ ਵੀ ਓਹੋ ਕਰਦੇ ਹੋ।

ਕਰਹਿੰ ਏਕ ਸੋ,ਛਰ ਬਹੁ ਹੋਊ[1]। ਜਸ ਤੀਰਥ ਮਥੁਰਾ ਮੁਖਿ ਮਾਨਾ। ਤਸ ਪੁਸਕਰ ਹੈ ਨਿਕਟਿ ਸਥਾਨਾ ॥ ੮ ॥ ਲਾਖਹੁੰ ਲੋਕ ਕਰਹਿੰ ਇਸ਼ਨਾਨ। ਨਾਨਾ ਬਿਧਿ ਕੇ ਦੇ ਬਹੁ ਦਾਨ। ਦਰ ਦੂਰ ਤੇ ਹਿੰਦੂ ਆਵੈਂ। ਬੁਤ ਪੂਜਹਿੰ ਅਰ ਦਰਬ ਚਢਾਵੈਂ ॥੯॥ ਏ ਸਥਾਨ ਜੋ ਹੋਇ ਹਮਾਰੋ। ਬਨੈਂ ਤੁਰਕ ਜੋ ਕਹੈਂ ਹਜ਼ਾਰੋਂ[2]। ਤਹਿੰ ਭੀ ਮੰਦਿਰ ਊਚੇ ਖਰੇ। ਸੁੰਦਰ ਬਿੰਦ ਹਿੰਦੁਵਨਿ ਕਰੇ ॥ ੧੦ ॥ ਸਹਤਿ ਬੁਤਨਿ ਕੋ ਭੰਗ ਕਰੀਜੈ। ਪੂਜਕ ਗਨ ਕੋ ਤ੍ਰਾਸ ਦਿਖੀਜੈ'। ਸੁਨਿ ਨੌਰੰਗ ਕਹਿ 'ਕਰਹੁ ਤਯਾਰੀ। ਸਾਜਿ ਹਕਾਰਹੁ ਸਭਿ ਅਸਵਾਰੀ' ॥ ੧੧॥ ਬਜੇ ਸੰਕਰੇ ਦੁੰਦਭਿ ਤਬੈ। ਬਾਦਿਤ ਅਪਰ ਬਜਾਏ ਤਬੈ। ਗਜ ਬਾਜੀ ਸ਼ਿੰਗਾਰਨਿ ਕਰੇ। ਭਯੋ ਅਰੂਢਿ ਪਯਾਨੋ ਕਰੇ ॥ ੧੨॥ ਪਹੁੰਚਨੋ ਪੁਸ਼ਕਰ ਤਟ ਤਤਕਾਲਾ। ਜਾਇ ਤਹਾਂ ਛੋਰਾ ਨਿਜ ਘਾਲਾ। ਤੀਰਥ ਕੁਚਿਰ ਬਿਲੋਕਨਿ ਕਰਨੋ।ਨਿਕਟਿ ਨਿਕਟਿ ਮੰਦਿਰ ਗਨ ਖਰਨੋ॥ ੧੩ ॥ ਪ੍ਰਤਿਮਾ ਸਭਿ ਕੇ ਅੰਤਰ ਸੋਹੈਂ। ਭੂਖਨ ਬਸਨ ਧਰੇ ਜਨ ਮੋਹੈਂ। ਗਾਇੰ ਬਿਸ਼ਨਪਦ ਭੋਗ ਲਗਾਵਹਿੰ। ਕਰਹਿੰ ਆਰਤੀ ਮੋਦ ਬਢਾਵਹਿੰ ॥ ੧੪ ॥ ਲਖਨੋ ਦੁਸ਼ਟ ਕੋ ਆਧੋ ਛੋਰਾ। ਦੂਰੇ ਪਲਾਏ ਤ੍ਰਾਸ ਬਡੋਰਾ। ਲਘੁ ਲਘੁ ਪ੍ਰਤਿਮਾ ਲਈ ਉਠਾਇ। ਪੁਨਹਿ ਤੁਰਕ ਨੇ ਦਈ ਹਟਾਇ ॥ ੧੫॥ ਏਕ ਸਾਮਨੀ ਤਹਾਂ ਬਿਤਾਈ। ਉਠਿਓ ਪ੍ਰਾਤਿ ਦੁਸ਼ਟ ਦੁਖਦਾਈ। ਫਿਰਨੋ ਚੁਫੇਰੇ ਹੇਰੇ ਮੰਦਿਰ।ਪ੍ਰਤਿਮਾ ਜੁਗਤਿ ਬਿਰਾਜੇ ਸੁੰਦਰ॥੧੬॥ਇਕ ਠਾਕੁਰ ਕੋ ਮੰਦਿਰ ਊਚੋ। ਅਪਰ ਨ ਸਮਸਰ ਜਾਸ ਪਹੁਚੋ। ਸ੍ਰੀ ਬਰਾਹ ਕੀ ਪ੍ਰਤਿਮਾ ਤਹਾਂ।ਲੋਕ ਸਕਲ ਤਿਸ ਮਾਨਹਿੰ ਮਹਾਂ ॥੧੭॥ਬਡ ਊਚੋ ਮੰਦਿਰ ਤਿਸ ਕੇਰਾ। ਗਜ ਪੰਚਾਸੀ ਮਿਣ ਕਰਿ ਹੇਰਾ। ਅਨਖਨੋ ਦੁਸ਼ਟ ਹੁਕਮ ਕੋ ਦੀਨਸਿ। 'ਇਸਹਿ ਢਹਾਵਹੁ ਤੂਰਨ ਕੀਨਸਿ ॥ ੧੮॥ ਪੁਨ ਅਪਰਨਿ ਕੋ ਦੇਹੁ ਢਹਾਇ। ਭਗਨਹੁ ਬੁਤ ਲੈ ਕਰਿ ਸਮੁਦਾਇ। ਬਨਹਿ ਤੁਰਕ ਜੋ ਲੇਹੁ ਬਨਾਇ। ਦਿਹੁ ਕਲਮਾ ਤਤਕਾਲ ਪਢਾਇ' ॥ ੧੯ ॥ ਸੁਨਤਿ ਹੁਕਮ ਕੋ ਲਗੇ ਬਿਦਾਰਨਿ। ਬੋਲਹਿ ਜੋ, ਕਿਛੁ ਕਰਹਿ ਪੁਕਾਰਨਿ। ਤਿਸ ਗਹਿ ਲੇਹਿੰ ਮਾਰ ਬਹੁ ਕਰੈਂ। ਕਿਧੋਂ ਕੈਦ ਕਰਿ ਦਿਢ ਤਿਹ ਧਰੈਂ[3] ॥ ੨੦

---

[1]ਇਕ ਥਾਂ ਲਾਲ(ਜੋ ਸਨੂਕ)ਕਰੇਗੀ ਤਿਸ ਦਾ ਤਰ ਬਹੁਤੀ ਥਾਵੀਂ ਹੋਵੇਗਾ। [2]ਕਰੇ ਤਾਂ ਹਜ਼ਾਰਾਂ ਹੀ ਤੁਰਕ ਬਣ ਜਾਣਗੇ।(ਅ) (ਓਪਦੇਸ਼)ਕਹਿਣ ਨਾਲ ਹਜ਼ਾਰਾਂ" "।[3]ਤਿਸ ਨੂੰ ਤਕੜਾ ਕਰਕੇ ਰੱਖਣ।

॥ ਸੁੰਦਰ ਮੰਦਿਰ ਪਾਥਰ ਕੇਰਾ। ਮਿਲਿ ਦੁਸ਼ਟਨਿ ਬਹੁ ਸ਼ੀਘ੍ਰ ਸੁ ਗੇਰਾ। ਜਥਾ ਲੁਹਾਰ ਘਰਹਿੰ ਬਰ ਆਏ[1]। ਤਥਾ ਪ੍ਰਹਾਰਹਿੰ ਸ਼ਬਦ ਉਠਾਏ॥੨੧ ॥ ਲੇ ਲੇ ਪਾਥਰ ਦੂਰ ਬਗਾਵੈਂ। ਤੁਰਕ ਬਿਲੋਕਤਿ ਹਰਖ ਉਪਾਵੈਂ। ਮੂਰਖ ਨਹਿੰ ਜਾਨਹਿ ਇਹ ਬਾਤ।–ਮੋਹੇ ਤੇਜ ਨਾਸ਼ ਹੁਇ ਜਾਤਿ–॥ ੨੨ ॥ ਅਪਰ ਅਲਪ ਜੋ ਠਾਕੁਰਦ੍ਵਾਰੇ। ਸਨੈ ਸਨੈ ਸਭਿ ਫੋਰਿ ਬਿਗਾਰੇ। ਪ੍ਰਤਿਮਾ ਕੇ ਕਰ ਪਗ ਭੁਗਨੇਤੇ। ਖੰਡ ਖੰਡ ਕਰਿ ਅਵਨਿ ਗਿਰੇਤੇ ॥ ੨੩ ॥ ਪੂਜਨ ਸੋਜ ਖਸੋਟਨਿ ਕਰੈਂ। ਯਾਂ ਤੇ ਬਹੁਤ ਛਪਾਇ ਸੁ ਧਰੈਂ। ਬਸ ਨਹਿੰ ਚਲੈ ਬਿਮੂਰਤਿ ਬੈਸੇ। ਕਹੈਂ 'ਕੁਯੋ ਹਰਨਾਖਸ਼ ਜੈਸੇ' ॥ ੨੪ ॥ ਹਿੰਦੂ ਸਗਰੇ ਭਏ ਦੁਖਾਰੇ। ਤਪ ਮਲੇਛ ਤਪਿਬੇ ਤੇ ਹਾਰੇ[2]। ਜਨ ਤੇ ਬਨਹਿ ਉਪਾਇ ਨ ਕੋਊ। ਸਾਮ ਦਾਮ ਭੇਦਾਦਿਕ ਜੋਊ ॥ ੨੫ ॥ ਤੀਰ ਤੀਰ ਤੀਰਥ ਕੇ ਖਰੇ। ਸਕਲ ਬਿਦਾਰੇ ਥਲ ਸਮ ਕਰੇ। ਮਨ ਭਾਵਤ ਨੌਰੰਗ ਕਰਿਵਾਇ। ਬੈਠਨੋ ਦੇਖੈ ਤੁਰਕ ਉਠਾਇ ॥ ੨੬ ॥ 'ਮੰਦਿਰ ਪ੍ਰਤਿਮਾ ਸਗਲ ਬਿਗਾਰੀ ਇਹ ਤੀਰਥ ਜਿਸ ਮਹਿੰ ਬਡ ਬਾਰੀ[3]। ਇਸਹਿ ਬਿਗਾਰੇ ਕਾਰਜ ਸਰੈ। ਬਹੁਰ ਕਥਹੁੰ ਨਹਿੰ ਕੋ ਕਿਮ ਕਰੈ ॥ ੨੭ ॥ ਮਥੁਰਾ ਪੁਰਿ ਮਹਿੰ ਸਰਿਤਾ ਭਾਰੀ। ਸੋ ਕਿਸਹੂੰ ਤੇ ਜਾਇ ਨ ਟਾਰੀ। ਰਾਤ ਦਿਵਸ ਜਹਿੰ ਜਲ ਸਮੁਦਾਇਨਿਤ ਨਵੀਨ ਆਵਤ ਉਮਛਾਇ॥੨੮॥ਸੋ ਤ ਆਇ ਨ ਮਿਟ ਹੈ ਥਾਰੀ। ਹਾਰ ਪਰਹਿ ਕਰਹ ਜੁ ਉਪਚਾਰੀ। ਇਹ ਭਲਾਉ ਮੈਂ ਜਲ ਲੋਭਾਇ। ਮ੍ਰਿਤਕਾ ਛਾਰ ਸੁਕਾਵੈਂ ਨੀਰ ॥ ੨੯ ॥ ਪੁਨ ਹਿੰਦੁਨ ਥਲ ਹੋਇ ਬਿਨਾਸ। ਕਰਿ ਨਾਹੋ ਸਕਹਿੰ ਇਸਹਿ ਪਰਕਾਸ਼'। ਸੁਨਿਕੈ ਬਾਕ ਸਭਾਸਦ ਸਾਰੇ। ਸਭਿਕਾਰਤਿ ਕਰ ਜੋਰਿ ਉਚਾਰੇ ॥ ੩੦ ॥ 'ਜੋ ਅਭਿਲਾਖਾ ਹੋਇ ਤੁਮਾਰੀ। ਪੂਰਵਹੁ ਸਗਲੀ ਬਿਨਾਂ ਅਵਾਰੀ। ਜੋ ਜਮਨਾ ਕਉ ਚਹਿਤ ਹਟਾਈ। ਸੋਪਿ ਲੇਹਿ ਕਰਿ ਰਚਹਿ ਉਪਾਈ ॥ ੩੧ ॥ ਅਰੁ ਇਹ ਭਾਲ ਅਲਪ ਹੈ ਬਾਤ। ਕਰਹੁ ਪੁਰਾਵਨ ਅਬਿ ਬੱਖਯਾਤ। ਰਾਵਰ ਹੁਕਮ ਦੀਨ ਕੀ ਦੇਰੀ। ਪੂਰਨ ਹੋਇ, ਆਪ ਲਿਹੁ ਹੇਰੀ ॥੩੨॥ ਇਸ ਕੋ ਪੂਰਨ ਬਿਨਾ ਕਰਾਏ। ਹੋਵਹਿੰ ਪੁਨ ਮੰਦਰ ਸਮੁਦਾਏ। ਬਡੋ ਹਿੰਦੁਆਨ ਕੋ ਇਹ ਥੰਭਾ। ਹੋਰਿ ਹੋਰ ਜਲ ਮਾਨਿ ਅਚੰਭਾ" ॥੩੩॥ ਜੁ ਕਿਛੁ ਮਨਰਥ ਰਾਵਰ ਕੇਰਾ।

---

[1]ਬਲੈ ਨਯਨ। [2]ਮਲੇਛ ਦੇ ਤਪ ਤਪਣੇ ਤੋਂ (ਹਿੰਦੂ) ਹਾਰ ਗਏ। [3]ਬਹੁਤਾ ਜਲ ਹੈ। [4]ਜਲ (ਦੀ ਭੁੰਘਾਲੇ ਨੂੰ) ਦੇਖ ਦੇਖ ਕੇ ਮੰਨਣੇ ਹਨ ਅਚੰਭਾ।

ਸੋ ਖੁਦਾਇ ਪੂਰਹਿ ਬਿਨ ਦੇਰਾ'। ਇਮ ਨੁਰੰਗ ਸੁਨ ਹਰਖ ਉਪਾਧੇ। 'ਡਾਰਹੁ ਮ੍ਰਿਤਕਾ' ਹੁਕਮ ਅਲਾਧੇ ॥ ੩੪ ॥ 'ਇਸ ਬਿਨ ਪੂਰੇ ਮੈਂ ਨਹਿੰ ਜਾਨਾ। ਨਿਜ ਹਜ਼ੂਰ ਹੋਰੇਂ ਇਸਥਾਨਾ।ਬਹੁਤ ਮਿਹਨਤੀ ਦੇਹੁ ਲਗਾਇ। ਆਧਕ ਮਜੂਰੀ ਤਿਨਹਿ ਦਵਾਇ॥੩੫॥ ਮ੍ਰਿਤਕਾ ਤੇ ਜਾਬ ਹੈ ਪੂਰਨ। ਬਹੁ ਮਾਨਵ ਤੇ ਥਲ ਸਮ ਭੂਰਨ। ਅਪਨੇ ਡੇਰਾ ਬੀਚ ਲਗਾਇ। ਏਕ ਨਿਸਾ ਬਸਿ ਕੈ ਇਸ ਥਾਇ ॥੩੬॥ ਪੁਨ ਮੈਂ ਅਪਰ ਥਾਨ ਚਲਿ ਜੈ ਹੌਂ। ਬੁਤ ਤੀਰਥ ਸਗਰੇ ਮਿਟਵੈ ਹੌਂ। ਸਭ ਜਗ ਕਰੌਂ ਏਕ ਭੁਰਕਾਨਾ। ਧਰਮ ਹਿੰਦਾਨਿ ਕਰੌਂ ਸਭਿ ਹਾਨਾ' ॥ ੩੭ ॥ ਇਮ ਕਹਿ ਨੌਰੰਗ ਸਾਭ ਸੋਂ ਬਾਨਿ[1]*ਕਰੀ ਭਗੀਦ ਸ਼ੀਘ੍ਰਤਾਵਾਨ[2]।'ਅਪਨੇਅਪਨੇਲਾਇਮਜੂਰਾਨਿਜ ਨਿਜ ਦਿਸ਼ਿ ਤੇ ਕੀਜਹਿ ਪੂਰ[3]'।੩੮। ਇਮ ਸੁਨਿ ਕੈ ਨਰ ਸਭਿਨ ਬੁਲਾਏ। ਦੇਦੇ ਦਰਬ ਕਾਰ ਤਿਸ ਲਾਏ।ਪਰਹੰ[4]ਟੋਕਰੀ, ਪੂਰਨ ਕਰਹਿੰ।ਇਤ ਉਤ ਕਰਤਿ ਸ਼ੀਘ੍ਰਤਾ ਫਿਰਹਿੰ ॥੩੯॥ ਹੁਕਮ ਸ਼ਾਹ ਕ 'ਕਰਨਿ ਸ਼ਿਤਾਬੀ। ਕਰਹੁ ਤਾਲ ਸਕਲੇ ਬਿਨ ਆਬੀ[5]'। ਨਿਜ ਨਿਜ ਦਿਸ਼ ਸੂਬ ਹੁਇ ਖਰੇ। ਕਾਰ ਕਰਾਵਹਿੰ ਭੂਰਨ ਕਰੇ ॥ ੪੦ ॥ ਅਪਨ ਅਧਿਕਤਾ ਕੋ ਦਿਖਰਾਇ। ਚਹੈਂ ਪ੍ਰਸੰਨਤਾ ਸ਼ਾਹੁ ਉਪਾਇ। ਲਗੇ ਮਜੂਰ ਹਜ਼ਾਰਹੁੰ ਕਾਰ। ਕਰਤਿ ਸ਼ੀਘ੍ਰਤਾ ਮ੍ਰਿਤਕਾ ਡਾਰਿ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਰਮ ਰਾਸੇ 'ਤੁਰਕ ਪੁਸ਼ਕਰ' ਪ੍ਰਥੰਭ ਕਥਨੰ ਨਾਮ ਅਸਟ ਵਿੰਸਤੀ ਅੰਸੂ ॥ ੨੯ ॥

੨੯. [ਪੁਸ਼ਕਰ]।

ਦੋਹਰਾ ॥ ਪੁਸ਼ਕਰ ਕੇ ਪੂਰਨ ਬਿਖੈ ਸਾਭ ।ਮਲਿ ਕੀਨਿ ਉਪਾਇ। ਲਗੇ ਮਜੂਰ ਸਹੰਸ੍ਰ ਹੀ ਪੂਰਾਹੰ ਰੌਰ ਮਚਾਇ ॥ ੧ ॥ ਚੌਪਈ ॥ ਇਕ ਪਾਟੈਂ, ਇਕ ਮ੍ਰਿਤਕਾ ਆਨੈਂ। ਇਕ ਉਠਾਇ, ਇਕ ਸ਼ੀਘ੍ਰ ਪਧਾਨੈਂ। ਇਕ ਲੈ ਛਟੀ ਕਹਨਿ ਪਰ ਖਰੇ। ਇਕ ਧਨ ਦਹਿੰ ਕਹੈਂ ਲਹੁ ਭਰੇ ॥ ੨ ॥ ਤੀਰਥ ਤੀਰ ਖਰੇ ਇਕ ਹੋਨੈਂ।ਸ਼ਾਹੁ ਸੁਨਾਇ ਸ਼ੀਘ੍ਰ ਇਕ ਪ੍ਰੈਂ।ਜਲ ਮਾਹੰ ਪਰੈ ਮ੍ਰਿੱਤਕਾ ਗਰੈਂ[6]। ਉਛਲਹਿ ਆਧਕ, ਫਨ[7] ਬਹੁ ਕਰੈ ॥ ੩ ॥ ਚਹੁੰ ਓਰ ਪੁਸ਼ਕਰ ਕੇ ਭੀਰ। ਲਾਖਹੁੰ ਲੋਕ ਥਲੋਕਾਤ ਭੀਰ। ਤ੍ਰਿਣ ਕਾਸ਼ਟ ਕੇ ਲਗਾਵਤ ਧਾਏ। ਪਾਇ ਪਾਇ ਪੂਰਾਤ ਸਮੁਦਾਏ ॥੪॥ ਪਰੈ ਮ੍ਰਿੱਤਕਾ ਲੈ ਹੁਇ ਜਾਇ ਤ੍ਰਿਣ ਕਾਸ਼ਟ ਕੋ ਆਨਹਿੰ ਪਾਇ[8]। ਮਹਾਂ ਕੁਲਾਹਲ ਭਯੋ ਨਰਾਨ ਮਾਹੰ।

[1]ਬਾਣੀ। [2]ਫੌਰਨ ਵਾਲੀ। [3](ਤਲਾ ਵਿਚ) ਪੌਂਦੀਆਂ ਹਨ। *ਪਾਠੀ ਬਿਨਾ। [4]ਗਲ ਜਾਂਦੀ ਹੈ। [5]ਛੱਜ। [6]ਲਿਆ ਪਾਉਂਦੇ ਹਨ। *ਪਾ-ਬਾਕ।

ਜਿਤ ਕਿਤ ਪੂਰਹਿ, ਪੂਰ ਨ ਹ੍ਵੈ ਰਹਿ[1] ॥੫॥ ਲਾਖਹੁੰ ਦਰਬ ਖਰਚ ਕਰਿ-ਵਾਇਵ। ਦੇਤਿ ਮਜੂਰੀ ਸਭਿਨਿ ਬੁਲਾਇਵ। ਸੁਨਿ ਸੁਨਿ ਗ੍ਰਾਮ ਨਗਰ ਮਹਿੰ ਸਾਰੇਧਾਇ ਧਾਇ ਪਹੁਚਹਿੰ ਬਲਵਾਰੇ ॥੬॥ਅਧਿਕ ਮਜੂਰੀ ਪਾਵਨਿ ਕਰਿਹੀਂ। ਸ਼ਾਹਿ ਕੋਸ਼ ਤੇ ਦਰਬ ਨਿਕਰਿਹੀਂ। ਦਿਨ ਪ੍ਰਤਿ ਸੈਧਨਾ ਕਉ ਸਭਿ ਲੇਤਿ। ਬਹੁ ਨਰ ਬੈਠਹਿੰ ਗਿਨ ਗਿਨ ਦੇਤਿ ॥੭॥ ਕੇਤਿਕ ਦਿਵਸ ਬਿਤੀਤ ਗਏ ਹੈਂ। ਰਿਦੈ ਕੰਤੁਹਲ ਸਭਿਨਿ ਭਏ ਹੈਂ। ਅਨਿਕ ਉਪਾਵ ਕਰਤਿ ਹੀ ਹਾਰੇ। ਤ੍ਰਿਣ ਮ੍ਰਿਤਕਾ ਕਾਸ਼ਟ ਗਨ ਡਾਰੇ ॥ ੮ ॥ ਕਹਾਂ ਪਰਹਿੰ ਖਪ ਜਾਹਿੰ ਕਿਧਾਈਂ।ਕਿਧੌਂ ਉਠਾਵਹਿ[2] ਕੌ ਲੈ ਜਾਈ।ਇਸ ਪ੍ਰਕਾਰ ਕਰਿ ਹੈਂ ਅਨੁਮਾਨੇ। ਖਰਚ ਸੰਭੂਹ ਦਰਬ ਕੋ ਜਾਨੈਂ ॥ ੯ ॥ ਤਉ ਕਰਤਿ ਹਠ ਮੁਵ ਕੁਪੱਤੇ। ਕਰਹਿੰ ਜਤਨ ਪੂਰੇ ਚਵਗੱਤੇ[3]। ਲਾਖਹੁੰ ਨਰ ਅਕੁਲਾਇ ਰਹੇ ਹੈਂ। 'ਭਰਹੁ ਭਰਹੁ' ਮੁਖ ਬਾਕ੍ਯ ਕਹੇ ਹੈਂ ॥੧੦॥ ਫਿਰਹਿੰ ਜਤਨ ਕਰਤੇ ਚਹੁੰ ਓਰ।ਆਵਹਿੰ ਜਾਹਿੰ ਉਠਾਵਹਿੰ ਸ਼ੋਰ।ਕਿਤਿਕ ਦਿਵਸ ਗੁਜ਼ਰੇ ਇਮ ਜਬੈ। ਇਕ ਦੁਇ ਥਲ ਉਚੇ ਦਿਖਿ ਤਬੈ ॥ ੧੧ ॥ ਹਰਖ ਭਰਜੋ ਨੌਰੰਗ ਉਰ ਮਾਂਹਿ। ਕਹਜੋ ਅਪਾਨ ਲੋਕਨਿ ਕੇ ਪਾਹਿ[4]ਸ਼ਮਿਯਾਨੋ ਤੰਬੂ ਮਮ ਡੇਰਾ। ਦਿਹੁ ਲਗਾਇ ਨਹਿੰ ਕੀਜਹਿ ਦੇਰਾ ॥ ੧੨॥ ਕਰੌਂ ਸੈਨ ਕੇ ਰੈਨ ਮਝਾਰ। ਪੁਰਵੈਂ ਪੈਜ ਅਪਨਿ ਇਸ ਬਾਰ[5]। ਬਹੁਰ ਕੁਚ ਕਰਿ ਹੈਂ ਹਮ ਕਾਲੀ। ਪੁਰਵਾਵਹੁ ਇਹੁ ਭਾਲ ਉਤਾਲੀ' ॥੧੩॥ ਸੁਨਿ ਫਰਾਸ਼[6] ਨੇ ਲਾਯਹੁ ਡੇਰਾ। ਜਰੀਦੋਜ਼[7] ਸੁਠ ਮਖਮਲ ਕੇਰਾ। ਸੁੰਦਰ ਲਗੀ ਕਨਾਤ ਬਨਾਤੀ। ਭਾਨਿ ਬਿਤਾਨ[8] ਰੰਗ ਬਹੁ ਭਾਂਤੀ ॥ ੧੪ ॥ ਰੇਸ਼ਮ ਕੀ ਦੋਰਘ ਗਨ ਡੋਰੈਂ। ਗੁੰਫੇ ਜ਼ਰੀਦਾਰ ਚਹੁੰ ਓਰੈਂ। ਉਪਰ ਕੰਚਨ ਕਲਸ ਬਨਾਏ। ਚਮਤਕਾਰ ਚਹੁੰਦਿਸ਼ ਛਬਿ ਛਾਏ ॥ ੧੫ ॥ ਚਾਰ ਘਟੀ ਜਬਿ ਦਿਵਸਿ ਲਹਜੋ ਹੈ। ਨੌਰੰਗ ਬਾਦੀ ਜਾਇ ਰਹਜੋ ਹੈ। ਅਪਰ ਸਮਾਜ ਸਮੀਪੀ ਕੇਰੇ। ਲੇ ਕਰਿ ਸਕਲ ਧਰੇ ਵਿਚ ਡੇਰੇ ॥ ੧੬ ॥ ਫਰਸ਼ ਅਨੇਕ ਰੀਤਿ ਕੇ ਕਰੇ। ਕੰਚਨ ਰਜਤ ਸੁ ਬਾਸਨ ਧਰੇ। ਭਈ ਸੰਝ ਖਾਨੇ ਕਹੁ ਖਾਇ। ਪਰਜੋ ਮੰਦਮਤਿ ਚੈਂਪ ਬਢਾਇ ॥ ੧੭ ॥ ਸੁਖ ਸੋਂ ਸੁਪਤਜੋ ਨਿਸ ਕੋ ਪਾਇ।

---

[1]ਭਰਦੇ ਹਨ (ਤਲਾ) ਪਰ ਭਰਦਾ ਨਹੀਂ। [2]ਉਠਾਕੇ। [3]ਟੁਰੰਗੇ ਵ ਟੂਰੇ ਹੋਏ। [4]ਆਪਣਾ ਪ੍ਰਣ ਇਸ ਵਾਰੀ ਪੂਰਾ ਕਰ ਲਵਾਂ। [5]ਫਰਸ਼ ਗਲੀਚੇ ਵਾਲੇ ਨੇ। [6]ਜ਼ਰੀਦਾਰ। [7]ਚੰਦੋਆ।

ਗਾਢੋ ਅੰਧਕਾਰ ਜਗ ਛਾਇ। ਨਿਜ ਨਿਜ ਸਿਵਰ ਪਰੇ ਸਭਿ ਕੋਈ। ਹਿੰਦੂ ਮਿਲੇ ਭਜਹਿੰ ਪ੍ਰਭੁ ਸੋਈ ॥ ੧੮ ॥ ਅਰਧ ਜਾਮਨੀ ਜਬਹਿ ਬਿਤਾਈ। ਉਮਡੇ ਜਲ ਪਸਰੇ ਸਭਿ ਥਾਈਂ। ਏਕ ਬਾਰ ਹੀ ਬਾਰ[1] ਉਛਾਲਾ*। ਲੇਨਿ ਨ ਦੀਨਸਿ ਕਿਸਹਿ ਸੰਭਾਲਾ॥੧੯॥ਪੁਰਬ ਨੈਰੰਗ ਸੁਪਤੇ ਜਹਾਂ। ਪਸਰ ਗਯੋ[2] ਇਕਬਾਰਹਿ ਤਹਾਂ। ਗਿਲਮ ਗਲੀਚੇ ਫਰਸ਼ ਬਿਸਾਲਾ। ਸਭਿ ਪਰ ਜਲ ਪ੍ਰਵਾਹ ਤੇ ਚਾਲਾ ॥੨੦॥ਜਾਗਤਿ ਨਰ ਨੇ ਨੀਰ ਨਿਹਾਰਾ। ਸ਼ਾਹ ਸੈਗ ਧੁਨਿ ਉਚ ਪੁਕਾਰਾ। 'ਜਲ ਬਹੁ ਚਢਨੇ ਜਾਇ ਚਲਿ ਆਵਤਿ। ਕਰਹੁ ਸੰਭਾਲ ਉਠਹੁ ਉਤਲਾਵਤ' ॥ ੨੧ ॥ ਸੁਨਤੇ ਤੁਰਤ ਮਤੰਗ ਅਰੂਢਾ। ਭਾਗ ਚਲਨੇ ਬਿਹਬਲ ਮਤਿ ਮੂਢਾ। ਸਰਬ ਸਮਾਜ ਬੁਛ ਕਰਿ ਗਯੋ। ਨਹੀਂ ਸੰਭਾਰਨਿ ਕਿਨ ਹੂੰ ਕਿਯੋ ॥੨੨॥ ਧਰੇ ਭ੍ਰਾਸ ਕੋ ਭਾਗਤਿ ਬੀਬੀ[3]। ਨਹਿ ਸੁਧ ਰਹੀ ਬੰਧਿਬੇ ਨੀਬੀ[4]। ਦਾਸੀ ਖਾਸੀ[5] ਚਲੀ ਪਲਾਇ। ਅਨਿਕ ਮਸਾਲੇਂ ਲਈ ਜਰਾਇ ॥ ੨੩ ॥ ਬਿੰਦ ਮਤਾਬੀ ਆਗ ਲਗਾਈ॥ਭਯੋ ਪ੍ਰਕਾਸ਼ ਦਿਵਸ ਕੀ ਨਜਾਈਂ। ਹੋਰਿ ਹੋਰਿ ਥਲ ਉਚੇ ਗਏ। ਨਿੰਮ੍ਰਿ ਸਥਲ ਪਰਪੁਲਤੇ ਭਏ[6] ॥ ੨੪ ॥ ਹਾਥੀ ਪਰ ਹੌਦਾ ਨਹਿ ਪਰੇ। ਬਹੋ ਜਾਹਿੰ ਕਿਨਹੂੰ ਨਹਿੰ ਧਰੇ। ਜ਼ੀਨ ਤੁਰੰਗਨਿ ਕੋ ਬਹਿ ਚਾਲੇ। ਸ਼ਸਤ੍ਰ ਬਸਤ੍ਰ ਕਿਨਹੂੰ ਨ ਸੰਭਾਲੇ ॥ ੨੫ ॥ ਕੂਕ ਪੁਕਾਰਤਿ ਮਾਚਨੇ ਰੌਰਾ। ਖਰੇ ਹੋਇੰ ਨਹਿੰ ਨਿਜ ਨਿਜ ਠੌਰਾ। ਪੁਸ਼ਕਰ ਤੀਰਥ ਰਿਸ ਬਹੁ ਕੀਨਸਿ। ਸਭਿ ਲਸ਼ਕਰ ਕਉ ਸੰਕਟ ਦੀਨਸਿ ॥ ੨੬ ॥ ਐਸੇ ਨੀਰ ਉਛਾਰਨੇ ਨਜ ਤੇ। ਬਯਾਕੁਲ ਭਏ ਤੁਰਕ ਗਨ ਭਜਤੇ। ਨਿੰਮ੍ਰਿ ਸਥਲ ਕੇ ਬੂਡੇ ਘਨੇ। ਸਹਿਤ ਸਮਾਜ ਨ ਨਿਕਸਨਿ ਬਨੇ ॥ ੨੭ ॥ ਅੰਨ ਲਵਨ ਮਿਸ਼ਟਾਨ ਮਹਾਨ। ਇੱਤਯਾਦਿਕ ਸੈਜਨਿ ਕਰਿ ਹਾਨਿ। ਕਹਿੰ ਲੌ ਗਨੌਂ ਸਮਾਜ ਬਿਸਾਲਾ। ਸ਼ਾਹੁ ਸੈਨ ਕੋ ਬਹਿ ਕਰਿ ਚਾਲਾ॥੨੮॥ਬਚ੍ਯੋ ਅਪਦਾ ਤੁਰਕਨਿ ਪਰ ਆਈ। ਪੁਸ਼ਕਰ ਨੇ ਕੀਨਸਿ ਬਿਕੁਲਾਈ। ਤੀਰਥ ਮਾਂਹਿ ਮਹਾਤਮ

---

[1]ਪਾਣੀ। [2](ਜਲ) ਪਸਰ ਗਿਆ। [3]ਭਾਵ ਏਗਮ। [4]ਨਾਲਾ ਉੱਨ੍ਹਣ ਦੀ [ਪ੍ਰਸ:, ਨੀਵਿ]। [5]ਖਾਸ ਦਾਸੀ(ਅ) ਬਹੁਤੀਆਂ ਦਾਸੀਆਂ [ਃ ਖਾਸੀ=ਬਹੁਤੀ]।[6]ਨੀਵੇਂ ਥਾਂ ਸਾਰੇ ਭਰ ਗਏ (ਪਾਣੀ ਨਾਲ) [ਪ੍ਰਸ:, ਪਰਿਪ੍ਲੁਤ] । (ਅ) ਵੇਖਦੇ ਹਨ ਕਿ ਜੋ ਥਾਂ ਉੱਚੇ ਹੋ ਗਏ ਸਨ (ਮਿੱਟੀ ਪਾਉਣ ਨਾਲ) ਉਹ ਥਲ 'ਨੀਵੇਂ' ਪੈਕੇ ਢਿੱਕੜ ਹੋ ਗਏ ਹਨ [ਪ੍ਰਸ:, ਪੁਲਿਨ=ਉਹ ਢਿੱਕੜ ਥਾਲਾ ਥਾਂ ਜੋ ਨਦੀ ਦੇ ਕਿਨਾਰੇ ਨਵੇਂ ਪਾਣੀ ਪੈਣ, ਯਾ ਚੜ੍ਹੇ ਪਾਣੀ ਦੇ ਵੱਟਣ ਨਾਲ ਦਲਦਲ ਜਿਹਾ ਹੋ ਜਾਂਦਾ ਹੈ]। *ਪ੍ਰਾ-ਸਸ ਚਢਨੇ ਉਛਾਲਾ।

ਮਹਾਂਮਹਾਂ ਪ੍ਰਤਾਪਵੰਤ ਅਘ ਦਹਾ ॥ ੨੯ ॥ ਪੂਰਬ ਸਤਿਜੁਗ ਕੇਰ ਮਝਾਰ। ਕਮਲਾਸਨ ਸ਼ੁਭ ਰਚਨੋ ਉਦਾਰ। ਤੀਨ ਲੋਕ ਮਹਿੰ ਬਿਦਤ ਸੁਜਸੁ ਹੈ। ਜਿਹ ਸ਼ਨਾਨ ਤੇ ਕਲਮਲ ਨਸਿ ਹੈਂ ॥ ੩੦ ॥ ਤੁਰਕ ਅਵੱਗਜਾ ਕੀਨਸਿ ਭਾਰੀ। ਦਿਯੋ ਦੰਡ ਨਹਿੰ ਸਕਨੋ ਸਹਾਰੀ। ਬਹੁ ਬਿਹਾਲ ਲਸ਼ਕਰ ਕਉ ਹੇਰਾ। ਹਾਹਾਕਾਰ ਸੁਨਨੋ ਤਿਸਬੇਰਾ ॥ ੩੧ ॥–ਸਹਤ ਸਮਾਜ ਨਾਸ਼ ਕਹੁ ਪਾਵੈਂ।ਜਲ ਤੇ ਨਹੀਂ ਬਚਹਿੰ,ਕਿਤ ਜਾਵੈਂ–। ਇਮ ਨੌਂਗ ਚਿਤਵਤ ਚਿਤ ਮਾਂਹੀ।–ਕੋ ਉਪਚਾਰ ਬਨੈ ਅਬਿ ਨਾਂਹੀ ॥ ੩੨ ॥ ਦਿਵਸ ਨਹੀਂ, ਮੁਸ਼ਕਲ ਅਬਿ ਯਾਂਤੇ।ਸੁਧ ਨ ਸੈਭਾਰਿ ਸਕਹਿੰ ਨਰ ਜਾਤੇ।ਕਿਮ ਦਲ ਸੰਕਟ ਸਕਲ ਬਿਦਾਰਉਂ।ਕਿਤ ਮਜੂਰ ਲਾਵਉਂ[1]ਜਲ ਟਾਰਉਂ ॥੩੩॥ ਕਿਤ ਤੇ ਉਛਰਨੋ ਪਸਰਨੋ ਜਾਈ। ਸੋ ਥਲ ਨਿਸ ਮਹਿੰ ਲਖਨੋ ਨ ਜਾਈ। ਅਪਰ ਉਪਾਇ ਨ ਹੁਇ ਇਸ ਕਾਲਾ–। ਖਰੋ ਤੁਰਕ ਪਤਿ ਚਿੰਤ ਬਿਸਾਲਾ ॥ ੩੪ ॥ ਲਖਨੋ ਮਹਾਤਮ ਤੀਰਥ ਕੇਰਾ--ਜਲ ਉਛਾਲਿ ਛੋਬਤਿ ਮਮ ਛੇਰਾ। ਕਰਨੀ ਬਿਨੈ ਅਥਹਿ ਥਨਿ ਆਵੈ।ਹੁਇ ਪ੍ਰਸੰਨ ਦਲ ਮੋਰ ਬਚਾਵੈ ॥੩੫॥ ਅਲ਼ਮਤਵਾਨ ਮਹਾਨ ਸੁਜਾਨਾ–। ਭਯੋ ਦੀਨ ਜੋਰਤਿ ਜੁਗ ਪਾਨਾ। 'ਛਿਮਹੁ ਅਵੱਗਜਾ ਮੈਂ ਨਹਿੰ ਜਾਨਨੋ। ਮਹਾਂ ਸ਼ਕਤਿ ਕੇ ਸਹਤਿ ਪਛਾਨਨੋ ॥ ੩੬ ॥ ਸਭਿ ਤੀਰਥ ਮੈਂ ਤੁਵ ਬਡਿਆਈ। ਬਿਦਤ ਮਹਦ ਅਬਿ ਹੋਹਿ ਸਵਾਈ। ਜਿਤੋ ਬਿਗਾਰ ਆਨਿ ਮੈਂ ਕਰਨੋ।ਗਨ ਮੰਦਿਰ ਕੋ ਮੂਲ ਉਖਰਨੋ॥੩੭॥ਸੋ ਰਚਨਾ ਅਬਿ ਫੇਰ ਬਨਾਵਉਂ। ਮ੍ਰਿਤਕਾ ਗੋਰੀ ਸੋ ਕਢਿਵਾਵਉਂ। ਤਵ ਨਮਿਤ ਕਰਿ ਭੋਜਨ ਦੇਵੈਂ। ਜੀਵਤਿ ਰਹੈਂ ਸੁ ਤਾਵਦ ਸੇਵੈਂ' ॥੩੮॥ ਭਯੋ ਦੀਨ ਇੱਤਮਾਦਿਕ ਕਹਿ ਕਹਿ। ਗਜ ਤੇ ਉਤਰਿ ਨਮੋ ਕਿਯ ਮਹਿ ਮਹਿੰ[2]। ਪੁਨ ਪੁਸ਼ਕਰ ਜਲ ਥੋਰੋ ਕੀਨਸਿ। ਸਿਮਟਨੋ ਭਯੋ ਆਇ ਬਿਚ ਲੀਨਸਿ॥੩੯॥ ਹੜ੍ਹ ਕੋ ਜਲ ਸਮ ਉਤਰਿ ਗਯੋ ਹੈ। ਪੁਨ ਲਸ਼ਕਰ ਟਿਕ ਸਥਲ ਭਯੋ ਹੈ। ਭੱਜੋ ਗਹਿ ਗਹਿ ਬਸਤ੍ਰ ਨਿਚੋਰਤਿ।ਇਤ ਉਤ ਫਿਰ ਫਿਰ ਸ਼ਸਤ੍ਰ ਨਿ ਟੋਰਤਿ ॥ ੪੦ ॥ ਕਹੈਂ ਕਹਾਂ ਲਗਿ ਸੰਕਟ ਦਲ ਕੋ। ਟਿਕੇ ਸਕਲ ਪਿਖਿ ਨਿਜ ਨਿਜ ਥਲ ਕੋ। ਬਡੇ ਕਸ਼ਟ ਸੋਂ ਨਿਸਾ ਬਿਤਾਈ। ਜਾਗਤਿ ਹੀ ਪਭਾਤਿ ਹੁਇ ਆਈ ॥ ੪੧ ॥ ਸਕਲ ਦਰੋਗ਼ੇ ਸ਼ਾਹੁ ਹਕਾਰੇ। ਤੂਰਨ ਭਿਨ ਪ੍ਰਤਿ ਹੁਕਮ ਉਚਾਰੇ। 'ਆਗੇ ਤੇ ਦਿਹੁ ਦੁਗਨਿ ਮਜੂਰੀ। ਨਿਕਸਾਵਹੁ

[1]ਕਿਸ ਪਾਸੋਂ ਮਜਦ ਲਾਕੇ। [2]ਧਰਤੀ ਤੇ।

ਮਿੜਕਾ ਕਰਿ ਦੂਰੀ ॥੪੨॥ ਮੰਦਿਰ ਬਿਸਦ ਬਿਲੰਦ ਬਿਦਾਰਜੋ। ਜਿਸ ਪ੍ਰਕਾਰ ਮੈਂ ਪ੍ਰਥਮ ਨਿਹਾਰਜੋ। ਉਸਰਾਵਹੁ ਤਸ ਬਿਧਿ ਕਰਿ ਤਸਾਰੀ। ਅਪਰ ਚਿਨਾਵਹੁ ਬਿਲਮ ਬਿਸਾਰੀ' ॥ ੪੩ ॥ ਇਮ ਕਹਿ ਤਹਿੰ ਕੋ ਦਿਪ ਬੁਲਾਏ। ਦਿਯੋ ਦਾਨ ਭੋਜਨ ਅਚਵਾਏ। ਕਾਰ ਕਾਰ ਪਰਕਰਿ ਨਰ ਖਰੇ[1]। ਸੌਂਪਿ ਕਹਜੋ 'ਚੁਰਨ ਲਿਹੁ ਕਰੇ ॥੪੪॥ ਰਚਨਾ ਤੈਸੀ ਦਿਹੁ ਬਨਵਾਇ। ਇੰਦ ਮਜੂਰਨਿ ਅਬਿ ਲਗਵਾਇ। ਪੁਸ਼ਕਰ ਮੈਂ ਅਜ਼ਮਤ ਯੁਤਿ ਜਾਨਾ। ਇਸ ਮਹਿੰ ਨਹਿੰ ਪਦੰਛ ਕਛੁ ਛਾਨਾ[2]' ॥ ੪੫ ॥ ਇਮ ਕਹਿ ਸ਼ਾਹ ਕਰੀ ਅਸਵਾਰੀ। ਗਮਨਜੋ ਮਾਰਗ ਬਿਲਮ ਬਿਸਾਰੀ। ਜਹਿੰ ਅਜਮੇਰ ਸਮੀਪ ਸਥਾਨਾ। ਤਹਾਂ ਜਾਇ ਉਤਰਜੋ ਦਲ ਨਾਨਾ ॥ ੪੬ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮੰ ਰਾਸੇ 'ਪੁਸ਼ਕਰ' ਪ੍ਰੰਥ ਅਵਤਰੰ ਨਾਮ ਉਨਤ੍ਰਿੰਸਤੀ ਅੰਸੂ ॥ ੨੯ ॥

੩੦. [ਅਜਮੇਰ]।

ਦੋਹਰਾ ॥ ਆਜ ਲਰੌਂ ਪੁਸ਼ਕਰ ਬਿਖੈ ਇਸ ਪ੍ਰਸੰਗ ਕੋ ਚਿੰਨ੍ਹ। ਪ੍ਰਗਟ ਮਹਾਤਮ ਜਗਤ ਮਹਿੰ ਕਰਜੋ ਤੁਰਕਪਤਿ ਛਿੰਨ* ॥੧॥ ਚੌਪਈ ॥ ਭੋਰੋ

[1](ਅੱਡਅੱਡ)ਵੰਮਾਂ ਕਾਜਾਂ : ਆਦਮੀ ਖੜੇ ਕਰਕੇ [2]ਕੁਛ ਪਦੰਛ ਲੁਕਿਆ ਨਹੀਂ। [3]ਲੰਘਣ ਜਿਤਾ

*ਇਸਤੋਂ ਪਤਾ ਲੱਗਾ ਕਿ ਭਾਵੀ ਜੀ ਨੇ ਇਹ ਪ੍ਰੰਗ ਆਪ ਪੁਸ਼ਕਰ ਜਾਕੇ ਲਿਆਂ ਨੇ ਰਵਾਯਤ ਵਰਣਨ ਕਰਨ ਵਾਲਿਆਂ ਦੇ ਦੋ ਨਿਸ਼ਾਨ ਦੱਸੇ। ਇਸ ਵਿੱਚ ਸੱਕ ਨਹੀਂ ਕਿ ਪੁਸ਼ਕਰ ਨੂੰ ਪੂਰ ਦੇਣ ਦੀ ਮੁਰਖਤਾ ਔਰੰਗਜੇਬ ਨੇ ਕੀਤੀ ਦੱਸੀ। ਉਹ ਅੰਤ ਦਾ ਤਅੱਸਬੀ ਨੇਤਾ ਦਿਲ ਸੀ। ਪੁਸ਼ਕਰ ਇੱਕ ਕੁਦਰਤੀ ਅਥਾਹ ਜਲ ਦੀ ਝੀਲ ਹੈ, ਉਸਦਾ ਪੂਰਿਆ ਜਾਣਾ ਭੋਈ ਮਾਮੂਲ ਨਹੀਂ। ਉਸਦੇ ਉਥੇ ਨਿਵਿਆਂ, ਬਰਖਾ ਲਗਿਕੇ ਲਾਗੇ ਦੇ ਪਹਾੜਾਂ ਦਾ ਜਲ ਹੜ੍ਹ ਨਾਲ ਆ ਜਾਣਾਂ,ਪਾਈ ਮਿੱਟੀ ਦਾ ਭੇਠ ਜਾਵੇ ਪੂਰਿਨ ਬਨ ਜਾਣਾਂ,ਸਾਰੀਆਂ ਰੱਲਾਂ ਨੇ ਸਕਦੀਆਂ ਹਨ। ਔਰੰਗਜ਼ੇਬ ਨੇ ਅਪਣੇ ਵਕਤ ਇਤਿਹਾਸ ਲਿਖਣੇ ਦੀ ਥੀ ਨੇਕ ਕੀਤੀ ਸੀ, ਇਸ ਕਰਕੇ ਸ਼ਾਇਦ ਮੁਸਲਮਾਨ ਮੁਅੱਰਖਾਂ ਦੇ ਲੇਖ ਵਿੱਚ ਇਹ ਗਲ ਨਾ ਆਈ ਹੋਵੇ, ਜੋ ਕਿੰਵੇ ਹੋਣੀ ਹੋਈ ਹੈ, ਉਹ ਰਵਾਯਤਾਂ ਕੁਛ ਵਧ ਘਟਕੇ ਕੁਛ ਮੋਵੇ ਫਾਕਿਆਂ ਨਾਲ ਨਿਰਛਰ ਤੇ ਜਾਰੀ ਰਹੇਗੀ, ਰਵਾਯਤਾਂ ਇਸ ਤਾਂ ਹੀ ਹੁੰਦੀਆਂ ਹਨ। ਪਰ ਔਰੰਗਜ਼ੇਬ ਵਰਗੇ ਕੱਟਰ ਨੂੰ ਇਹ ਨਿਸ਼ਚਾ ਆ ਜਾਣਾਂ ਕਿ ਤੀਰਥ ਨੇ ਕੋਪ ਕੀਤਾ ਹੈ ਤੇ ਇਸਨਾਨ ਨੇ ਆਵੇ ਅਨਹੋਣੀ ਬਾਤ ਹੈ, ਉਹ ਤਾਂ ਅੰਦਰੋਂ ਦੀਨਦਾਰ ਮੁਸਲਮਾਨ ਭੀ ਨਹੀਂ ਸੀ, ਸ਼ਰ੍ਹਾ ਤੇ ਦੀਨ ਤਾਂ ਉਸਨੇ ਪਰਦੇ ਬਨਾਏ ਹੋਏ ਸਨ ਆਪਣੀ ਚਾਲਬਾਜ਼ੀ ਨੂੰ ਢੱਕਣ ਲਈ ਤੇ ਮੁਸਲਮਾਨਾਂ ਨੂੰ ਖੁਸ਼ ਕਰਕੇ ਆਪਣੀ ਰਾਜਸੀ (ਪੁਲੀਟੀਕਲ) ਤਾਕਤ ਨੂੰ ਮਜ਼ਬੂਤ ਕਰਨ ਲਈ ਉਸਦੇ ਸ਼ਰਈ ਮੁਸਲਮਾਨ ਹੋਣ ਦਾ ਭੁਲੇਖਾ ਜਹਾ ਪਾਇਆ ਹੋਇਆ ਸੀ। ਹਿੰਦੂਆਂ ਦੀ ਨਿਰਬਲਤਾ ਦਾ ਜਾਣੂੰ ਸੀ ਤੇ ਜਬਰੀ ਦੀਨ

[ਬਾਕੀ ਪੂਰਾ ਵੇਰਵਾ ਅਗਲੇ ਪੰਨੇ ਤੇ ਹੈ]

ਜਾਇ ਕਰਜੋ ਅਜਮੇਰ*।ਉਤਰਜੋ ਲਸ਼ਕਰ ਜਾਇ ਬਡੇਰ। ਏਕ ਜਾਮਨੀ ਕਰਿ ਕੈ ਬਾਸਾ। ਮਾਰਤੰਡ ਜਬਿ ਕੁਧੋ ਪ੍ਰਕਾਸ਼ਾ ॥ ੨ ॥ ਸਕਲ ਮੁਜਾਵਰ ਤਬਹਿ ਹਕਾਰੇ। ਹਿਤ ਬੂਝਨਿ ਇਮ ਬਾਕ ਉਚਾਰੇ। 'ਤੁਮ ਨੇ ਕਜਾ ਇਹ ਦੰਭ ਕਮਾਯੋ ? ਕਰਿ ਬੰਚਕਤੁ[1] ਧਨ ਉਪਜਾਯੋ ॥ ੩ ॥ ਮੋਰ ਕਮਾਨ ਚਢੀ ਨਹਿੰ ਕੈਸੇ[2] ? ਦਾਰਸ਼ਕੋਹ ਕੇਰਿ ਕਿਯ ਜੈਸੇ[3]। ਸ਼ਾਹਿ ਜਹਾਂ ਕੇ ਸਾਥ ਬਖਾਨੀ।–ਤੁਵ ਬਡ ਸੁਤ ਕੀ ਚਢੀ ਕਮਾਨੀ–॥੪॥ਭਯੋ ਪ੍ਰਸੰਨ ਜਿ ਤਿਸ ਪਰ ਖ਼ਾਜਾ[4]। ਮਿਸ ਕਮਾਨ ਕੇ ਬਿਦਤ ਨਿਵਾਜਾ[5]। ਤੌ ਪਤਿਸ਼ਾਹਿਤ ਕਜੋਂ ਨਹਿੰ ਪਈ[6]। ਕੁਮਤਿ ਮਰਜੋ ਕਿਛ ਹਾਥ ਨ ਆਈ ॥੫ ॥ ਤੁਖਤ ਬੈਠਿਬੋ ਮੋਹਿ ਨ ਅਯੋ। ਨਹੀਂ ਨਿਵਾਜਜੋ ਸਭਿ ਨੇ ਲਹਜੋ[7]। ਅਬਿ ਮੈਂ ਸਭਿ ਪਤਿ-ਸ਼ਾਹਿਤ ਪਾਈ। ਇਹ ਕਜਾ ਕੁਯੋ ਦੇਹੁ ਬਤਲਾਈ?॥੬॥ਯਾਂਤੇ ਮੈਂ ਜਾਨਤਿ ਹੌਂ ਐਸੇ। ਤੁਮ ਹੀ ਕਰਹੁ ਦੰਭ ਕਿਛ ਕੈਸੇ। ਕੈ ਤੁਮ ਦੀਜੈ ਸਾਚ ਬਤਾਇ। ਨਾਂਹਿ ਤ ਮੈਂ ਦੇਖਵ ਪਤੀਆਇ[8]॥੭॥ਸਕਲ ਮੁਜਾਵਰ ਇਕਠੇ ਭਏ। ਨਹਿੰ ਨੌਰੰਗ ਕੋ ਉੱਤਰ ਦਏ। ਕਹੈਂ ਕਿ 'ਅਸ ਖ਼ੁਦਾਇ ਕੀ ਮਰਜ਼ੀ। ਬਖ਼ਸ਼ਹਿ ਜਿਸਹਿ ਸੁਨਹਿ ਤਿਸ ਅਰਜ਼ੀ ॥੮॥ ਇਸੀ ਭਾਂਤਿ ਮੈਂ ਹਮਰੋ ਚਾਰਾ। ਕਹਾਂ ਚਲਹਿ, ਚਿਤ ਲੇਹੁ ਬਿਚਾਰਾ[9]। ਸਮੁਝਜੋ ਨੌਰੰਗ –ਬੋਲਹਿੰ ਪਾਜ[10]। ਹੈ ਇਨ ਦੰਭ ਲੇਨਿ ਧਨ ਕਾਜ–॥੯॥ ਬੇਲਦਾਰ ਗਨ[11] ਲੀਏ ਬੁਲਾਇ। ਕਹਜੋ 'ਸਥਾਨ ਉਖਾਰਹੁ ਜਾਇ'। ਇਕ ਦੁਇ ਸੰਗ ਕਰੋ ਉਮਰਾਵ। 'ਪਿਖਹੁ ਜਾਇ ਕਜਾ ਬਿਧਿ ਤਿਸ ਥਾਂਵ' ॥੧੦॥ ਹੁਕਮ ਪਾਇ

---

[1]ਠੱਗੀ।[2]ਮੇਰੀ ਕਮਾਨ ਕਿਉਂ ਨਾ ਚੜ੍ਹਾਈ(ਕਮਾਨ ਦਾਂ ਵੇਰਵਾ ਇਸੇ ਅੰਸੂ ਵਿਚਓਂ ਆਵੇਗਾ)। [3]ਦੀ ਜਿਵੇਂ (ਚੜ੍ਹਨੀ) ਕੀਤੀ ਸੀ। [4]ਖ਼ੁਸ਼ੀ ਦੀ ਬਾਨਕਾਹ ਹੈ ਇਹ ।[5]ਦਿਤ। [6]ਕਮਾਨ ਦੇ ਬਹਾਨੇ ਜੋ ਪ੍ਰਗਟ ਵਰਿਆਇਆ ਸੀ (ਦਾਰਾਸ਼ਕੋਹ ਨੂੰ)। [7]ਭਾਵ (ਦਾਰਾ ਸ਼ਕੋਹ ਨੇ)। [8](ਤੁਹਾਡੇ ਹਿਸਾਬ ਤਾਂ) ਮੇਰੇ (ਭਾਗ ਵਿਚ) ਨਹੀਂ ਸੀ ਆਇਆ ਤੁਖਤ ਤੇ ਬੈਠਣਾ, (ਕਿਉਂਕਿ ਤੁਸਾਂ ਮੈਨੂੰ) ਨਹੀਂ ਸੀ ਨਿਵਾਜਿਆ, (ਇਹ) ਸਭ ਨੇ ਵਿਠਾ ਹੈ (ਪਰ ਦੱਸੋ ਕਿ ਕਿਉਂ)। [9]ਝੂਠ। [10]ਬਹੁਤੇ ਪੁਟਣ ਵਾਲੇ।

*ਇਹ ਚਿਸ਼ਤੀ ਫਕੀਰਾਂ ਦਾ ਭਾਰੀ ਡੇਰਾ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਵਿਚ ਲੈ ਆਉਣ ਨਾਲ ਓਹ ਆਪਣੀ ਇਸਲਾਮੀ ਰਾਜਨੀ ਤਾਕਤ ਦਾ ਵਾਧਾ ਸਮਝਦਾ ਸੀ।

ਕਵਿ ਜੀ ਨੇ ਬੀ ਪੰਡਿਆਂ ਦੇ ਕਹੇ ਨੂੰ ਸੱਚ ਮੰਨ ਕੇ ਲਿਖ ਦਿਤਾ ਹੈ, ਆਪ ਵਿਸ਼ੇਸ਼ ਖੋਜ ਨਹੀਂ ਕਰ ਸਕੇ।

ਨੌਰੰਗ ਕੋ ਗਏ। ਥਲ ਅੰਤਰਿ ਕੋ ਖੋਦ'ਤ ਭਏ। ਹਤੋ ਪਾਜ ਕਛ ਤਨਕ ਉਘਾਰਾ। ਤਤ'ਛਿਨ ਤਹਿੰ ਪੋਲਾੜ ਨਿਹਾਰਾ ॥ ੧੧ ॥ ਖਨਿ ਲਗੇ ਜਬਿ ਤਿਸਹਿ ਅਗਾਰੀ। ਦੀਰਘ ਸਾਭ'ਹਨਿ ਸੁਰੰਗ ਨਿਹਾਰੀ। ਤਿਸ ਕੋ ਪਾਟਤਿ ਜਬਿ ਕਿਛ ਗਏ। ਘਰ ਮਜਾਵਰਨਿ ਕੋ ਜਹਿੰ ਥਿਏ॥੧੨॥ਤਿਨ ਮਹਿੰ ਗਈ ਸੁਰੰਗ ਅਗਾਰੋ। ਛਪਨੋ ਜੁ ਪਰਦੋ ਕਰਨੋ ਉਘਾਰੋ। ਕਹੁੰ ਮਹਿੰਮ ਚੜ੍ਹਹਿ ਜਬਿ ਸ਼ਾਹੁਕੈ ਪਤਿਸ਼ਾਹਿਤ ਦੈਨੀ ਕਾਂਹੁ ॥੧੩॥ ਇੱਤਯਾਦਿਕ ਜੇ ਕਾਜ ਮਹਾਨ। ਦਿੱਲੀਪਤ ਆਵਤਿ ਇਸ ਥਾਨ। ਕਰ ਜੋਰਹਿ ਬਹੁ ਦਰਬ ਚਢਾਇ। ਜਿਸ ਕਾਰਜ ਮੈਂ ਸੈਸੈ ਪਾਇ ॥ ੧੪ ॥ ਤਿਸ ਹਿਤ ਅੰਤਰ ਧਰਹਿ ਕਮਾਨ। 'ਕਰਹਿੰ ਕਿ ਨਹੀਂ' ਸੰਕਲਪਹਿ ਠਾਨਿ। ਸੁੰਦਰ ਮੰਦਿਰ ਅੰਦਰ ਧਰਹਿ। ਪੁਨਹਿ ਕਪਾਟ ਅਸੰਜਤਿ ਕਰਹਿੰ[1] ॥੧੫॥ ਪੁਨ ਗਾਢੇ ਦੇਂ ਕੁਲਫ ਲਗਾਇ। ਦਰ ਪਰ ਪਹਿਰੂ ਰਹਿੰ ਸਮੁਦਾਇ। ਨਿਜ ਘਰ ਤੇ ਸੁਰੰਗ ਕੇ ਰਾਹੂ। ਜਾਇ ਮੁਜਾਵਰ ਮੰਦਿਰ ਮਾਹੂ ॥੧੬॥ ਅੰਦਰ ਦੇਹਿ ਕਮਾਨ ਚੜ੍ਹਾਇ। ਇਸ ਬਿਧਿ ਰਾਖੀ ਬਣਤ ਬਨਾਇ। ਕਰਹਿ ਮੰਨਤਾ ਸ਼ਾਹੁ ਘਨੇਰ। ਅਪਰਨਿ ਕੀ ਕਸ਼ਾ ਗਿਨਤੀ ਫੇਰ ॥੧੭॥ ਇਮ ਅਜ਼ਮਤ ਕੋ ਤਹਾਂ ਜਨਾਵੈਂ। ਸਿਦਕ ਸਹਿਤ ਪਿਖਿ ਦਰਬ ਚੜ੍ਹਾਵੈਂ। ਜਬਿ ਸੁਰੰਗ ਘਰ ਪ੍ਰਵਿਸ਼ੀ ਜਾਇ। ਬਹੁ ਦਿਨ ਕੀ ਜਿਮ ਬਨਤ ਬਨਾਇ॥੧੮॥ਪਰਦਾ ਬਾਹਰ ਹੋਇ ਸੁ ਗਯੋ। ਜਿਸ ਤੇ ਬਹੁ ਲੋਕਨਿ ਛਲ ਲਯੋ। ਚੜ੍ਹੈ ਕਮਾਨ ਸਕਲ ਬਿਸਮਾਵੈਂ। ਜਾਨ-ਖੁਆਜੋ ਆਨਿ ਚਢਾਵੈ-॥ ੧੯ ॥ ਸਿਦਕ ਸਾਹਤ ਦਿੱਲੀਪਤਿ ਆਇਹਾਰ ਜੀਤ ਇਸ ਤੇ ਪਤੀਆਇ।ਇਮ ਸ਼ਾਹਨਿ ਕੇ ਸਿਦਕ ਨਿਹਾਰੇ। ਹਿੰਦੂ ਤੁਰਕ ਪੂਜ ਹੈਂ ਸਾਰੇ ॥ ੨੦ ॥ ਸੋ ਪਰਦਾ ਨੌਰੰਗ ਉਘਾਰਾ। ਬਿਨ ਅਜ਼ਮਤ ਕਿਮ ਨਹਿੰ ਪਤਿਆਰਾ। ਇਸ ਆਗੈ ਨਹਿੰ ਅਟਕੈ ਦੰਭਾ। ਤਿਸ ਮਾਨੈ ਜੋ ਕਰੈ ਅਚੰਭਾ ॥ ੨੧॥ ਸੁਨਤਿ ਸ਼ਾਹਿ ਉਰ ਹਰਖ ਬਢਾਇ।ਸਭਿ ਮੈਂ ਬੋਲਨੋ:-'ਕਸ਼ਾ ਛਲ ਲਾਇ। ਚਾਤੁਰ ਮੂਰਖ ਕਿਨਹੂੰ ਨ ਜਾਨੀ। ਰਾਉ ਰੰਕ ਗਨ ਸਭਿਹਿਨ ਮਾਨੀ ॥ ੨੨ ॥ ਮਹਦ ਪਖੰਡ ਕਰਤਿ ਇਹ ਰਹੈ। ਮਰਮ ਇਨਹੂੰ ਕਹੁ ਕਿਨਹੂੰ ਨ ਲਹੈ। ਕਰਨੋ ਬਿਲੋਕਨਿ ਨੀਕੇ ਆਜੁ। ਚਿਰਕਾਲ ਕੋ ਉਘਰਨ ਪਾਜੁ' ॥੨੩॥ ਨਿਕਟਿ ਮੁਜਾਵਰ ਲੀਏ ਬੁਲਾਇ। ਧਰੇ ਤ੍ਰਾਸ ਆਖੇ ਸ਼ਹਿ ਦਾਇ। ਕਰੋ ਕ੍ਰੋਧ ਨੌਰੰਗ

[1]ਤਖ਼ੇ ਦੈਦ ਕਰ ਦੇਣ।

ਤਬਿ ਬੋਲਾ। ਸੁਨਤਿ ਤਿਨਹੁੰ ਕੇ ਅੰਤਰ ਰੋਲਾ ॥ ੨੪ ॥ 'ਇਹ ਕ੍ਯਾ ਕੀਨਸਿ ਤੁਮ ਬਡ ਦੇਖਾ ? । ਸਭਿਨਿ ਦਿਖਾਵਤਿ ਰਹੋ ਅਦੇਖਾ । ਛਲ ਕਰਿ ਦਰਬ ਹਰਨੋ ਸਭਿ ਕੇਰਾ । ਕੋਇ ਨ ਜਾਨ ਸਕਨੋ ਕਿਸ ਬੇਰਾ ॥ ੨੫ ॥ ਬਹੁਤ ਖਤਾ ਤੁਮ ਨੇ ਨਿਤ ਕਰੀ । ਕਿਤੀ ਪ੍ਰਜਤ ਕੀ ਦੌਲਤ ਹਰੀ । ਬਡੇ ਤੁਮਾਰੇ ਕਰਤਿ ਸੁ ਰਹੈ । ਸ਼ਾਹੁ ਅਚਰਿਤ ਨ ਕਿਨਹੂੰ ਲਹੈ[1] ॥ ੨੬ ॥ ਪ੍ਰਾਨ ਹਾਨਿ ਕੋ ਦੰਡ ਬਿਸਾਲਾ । ਤੁਮ ਕੋ ਚਹਿਯਤਿ ਹੈ ਇਸ ਕਾਲਾ' । ਇਸ ਪ੍ਰਕਾਰ ਕਹਿ ਕਰਿ ਬਹੁ ਬਾਰੇ । ਕੂਰੇ ਕਰੇ ਮੁਜਾਵਰ ਸਾਰੇ ॥ ੨੭ ॥ ਸਦਨ ਸਮਾਜ ਖੋਸ ਕਰਿ ਸਾਰੇ । ਅਪਰ ਲੀਨਿ ਧਨ ਕਰਿ ਕਰਿ ਮਾਰੇ । ਦੈ ਕਰਿ ਦੰਡ ਛੋਰਿ ਸਭਿ ਦੀਨੇ । ਪੁਨ ਆਗੇ ਕਹੁ ਬਰਜਨਿ ਕੀਨੇ ॥ ੨੮ ॥ 'ਤਜਾਗਿ ਦੇਹੁ ਇਹ ਕਪਟ ਕਮਾਵਨਿ । ਇਮ ਕੋ ਅਰਪਹਿ ਕਰਹਿ ਸੁਖਾਵਨਿ । ਜੋ ਇਸ ਬਿਧਿ ਸੋਂ ਕਰਹੁ ਕਮਾਈ । ਮੈਂ ਸੁਨਿ ਲੇਹੁੰ ਦੇਹੁੰ ਮਾਰਵਾਇ'॥੨੯॥ਇਸ ਪ੍ਰਕਾਰ ਕਹਿ ਦੀਨਸਿ ਤ੍ਰਾਸੁ। ਕੂਰ ਛਰੈ ਨ ਉਕਾਸਹਿੰ ਸ੍ਵਾਸੁ[2]। ਛੁਟਿ ਕਰਿ ਸਦਨ ਆਪਨੇ ਗਏ। ਦੁਰੈ ਨ ਬਦਨ ਦਿਖਾਵਤਿ ਭਏ ॥ ੩੦ ॥ ਕਰਿ ਕੈ ਇਮ ਨੌਰੰਗ ਅਜਮੇਰ। ਚਢਨੋ ਹਰਖ ਕਰਿ ਰਿਦੈ ਬਡੇਰ। ਸੁਨਹਿ ਕਹੂੰ ਜਬਿ ਠਾਕੁਰ ਦ੍ਵਾਰੇ। ਦੇਤਿ ਹੁਕਮ ਭਹਿੰ ਢਾਹ ਬਿਦਾਰੇ ॥੩੧॥ ਪ੍ਰਤਿਮਾ ਅੰਗ ਭੰਗ ਕਰਿਵਾਵੈ। ਭਹਿੰ ਤੇ ਲੈ ਕਰਿ ਦੂਰ ਗਿਰਾਵੈ। ਤ੍ਰਾਸ ਦੇਹਿ ਜਹਿੰ ਪਿਖਹਿ ਪੁਜਾਰੀ। ਝਿਰਕਹਿ ਦੰਡਹਿ ਕਰਿ ਕਰਿ ਮਾਰੀ ॥੩੨॥ਜਹਿੰ ਕਹਿੰ ਲਿਖਤ ਭਯੋ ਪਰਵਾਨੇ। ਜੇ ਸੂਬੇ ਉਮਰਾਵ ਮਹਾਨੇ। ਆਮਿਲ ਮੁਲਖਨਿ[3] ਕੇ ਜਿਸ ਥਾਈਂ। ਸਭਿਹਿਨ ਕਹੁ ਸੁਧ ਦੀਨਿ ਸੁਨਾਈ ॥੩੩॥ 'ਬੁਤ ਪ੍ਰਸਤੀ ਕਿਤ ਹੋਨਿ ਨ ਪਾਵੈ। ਮੰਦਿਰ ਭਗਨਹੁ ਕੋ ਨ ਚਿਨਾਵੈ। ਤੁਰਕ ਜੁ ਬਨਹਿ ਲੋਭ ਕਰਿ ਕੋਈ। ਲੇਹੁ ਬਨਾਇ ਵਸਤੁ ਦਿਹੁ ਸੋਈ' ॥ ੩੪ ॥ ਸਭਿ ਦੇਸ਼ਨਿ ਪਹੁੰਚੇ ਪਰਵਾਨੇ। ਸਨਮਾਨਤਿ ਸਿਰ ਪਰ ਧਰਿ ਮਾਨੇ। ਸਕਲ ਦੇਸ਼ ਮਾਹੁੰ ਹਿੰਦੂ ਤ੍ਰਾਸੇ। ਗਹੈਂ ਓਜ ਤੇ[4] ਧਰਮ ਬਿਨਾਸੇਂ ॥ ੩੫ ॥ ਠਾਕੁਰ ਦ੍ਵਾਰੇ ਭਗਨ ਕਰੰਤੇ। ਪ੍ਰਤਿਮਾ ਫੋਰਹਿੰ ਕਿਤਹੁੰ ਗਿਰੰਤੇ। ਨਹਿੰ ਬਸਿ ਚਲਹਿ ਰਹਹਿੰ ਪਛੁਤਾਈ। ਮੌਨ ਧਰਹਿੰ ਘਰਿ ਮਹਿੰ ਪ੍ਰਵਿਸ਼ਾਈ ॥ ੩੬ ॥ ਇਤਿ ਸ੍ਰੀ ਸੂਰਜ ਪ੍ਰਕਾਸ ਗ੍ਰੰਥੇ ਰਾਸਿ ਭਾਸੇ 'ਨੌਰੰਗ' ਪ੍ਰਸੰਗ ਬਰਨਨੰ ਨਾਮ ਤ੍ਰਿੰਸਤੀ ਅੰਸੂ ॥ ੩੦ ॥

[1]ਕਿਸੇ ਪਾਤਸ਼ਾਹ ਨੇ (ਇਸ) ਕੌਤਕ ਨੂੰ ਨਾ ਜਾਣਿਆ। [ਤ੍ਰੈਸਾ, ਅਚਰਿਤ=ਅਨੋਖਾ, ਕੌਤਕ]। [2]ਸਾਹ ਨਾ ਕਢਿਆ। [3]ਮੁਲਖਾਂ ਦੇ ਹਾਕਮ। [4]ਚੜ੍ਹਕੇ ਜ਼ੋਰ ਨਾਲ।

੩੧. [ਕਾਂਸ਼ੀ]

ਦੋਹਰਾ ॥ ਗਾਢੇ ਬਡੇ ਜੁ ਸ਼ਰ੍ਹਾ ਮਹਿੰ ਮਾਨੀ ਮੂਢ ਗਵਾਰ। ਨੌਰੰਗ ਕੋ ਸਿਖਰਾਵਹੀਂ ਕਰਿ ਨਿਜ ਦੀਨ ਹੰਕਾਰ[1]॥ ੧॥ ਚੌਪਈ ॥ 'ਕਿਨਹੂੰ ਨ ਇਨ ਕੇ ਪਾਜ ਉਘਾਰੇ।ਬਿਨ ਜਾਨੇ ਦੇਤੇ ਧਨ ਸਾਰੇ। ਮਤਿ ਖੁਦਾਇ ਤੁਮਰੇ ਅਸ ਪਾਈ। ਜਿਸ ਤੇ ਛਾਨੋ[2] ਬਾਤ ਨ ਕਾਈ ॥ ੨ ॥ ਬੁਤਪ੍ਰਸਤੀ ਪਰ ਹੋਯਹੁ ਦੰਡ। ਜਹਿੰ ਕਹਿੰ ਰਾਵਰਿ ਹੁਕਮ ਪ੍ਰਚੇਡ। ਭਯੋ ਤ੍ਰਾਸ ਹਿੰਦਵਾਨ ਬਿਸਾਲੇ। ਆਇ ਸ਼ਰ੍ਹਾ ਮਹਿੰ ਬਨੈਂ ਸੁਖਾਲੇ ॥ ੩ ॥ ਸੁਜਸੁ ਬਿਲੰਦ ਆਪ ਕਹੁ ਹੋਵਾ। ਭੇਜ ਪ੍ਰਚੇਡ ਸਭਿਨਿ ਥਲ ਜੋਵਾ। ਸੁਖ ਪਾਵੈਂ ਜੋ ਤੁਰਕ ਬਨੈਂਗੇ। ਬਿਨਾ ਬਨੇ ਬਹੁ ਖ਼ਿਚਾ ਬਹੇਂਗੇ ॥ ੪ ॥ ਇਕ ਮਕਾਨ ਹਿੰਦੂਨ ਕੋ ਭਾਰੋ। ਕਾਸ਼ੀ ਨਾਮ ਮਹਿੰਦ ਬਿਸਤਾਰੋ। ਖਰੇ ਸੈਂਕਰੇ ਠਾਕੁਰ ਦ੍ਵਾਰੇ। ਬੁਤ ਪ੍ਰਸਤੀ ਨਰ ਕਰਤਿ ਅਪਾਰੇ ॥ ੫ ॥ ਆਪ ਚਲਹੁ ਤਹਿੰ ਪਿਖਹੁ ਪਖੰਡ। ਮੇਟਹੁ ਦੀਜੈ ਦੰਡ ਪ੍ਰਚੰਡ। ਤਹਿੰ ਹਿੰਦੂਨਿ ਕੋ ਧਰਮ ਬਿਨਾਸ਼ਹੁ। ਚਲਨ ਸ਼ਰ੍ਹਾ ਮਹਿੰ ਬਿਖੇ ਪ੍ਰਕਾਸ਼ਹੁ ॥੬॥ ਸੋ ਮਕਾਨ ਜੋ ਦੇਹੁ ਬਿਗਾਰ। ਬਨਹਿੰ ਤੁਰਕ ਸਭਿ ਦਿਸ਼ਿ ਤੇ ਹਾਰ[3]। ਸੁਨਤਿ ਸ਼ਾਹੁ ਮਨ ਮੋਦ ਉਪਾਵਾ। ਤਹਾਂ ਚਲਨਿ ਕਹੁ ਕਰਨੇ ਉਪਾਵਾ ॥ ੭ ॥ ਗਜ ਬਾਜੀ ਪੈਦਲ ਸੰਗ ਘਨੇ। ਲਸ਼ਕਰ ਚਲਨੇ ਦੋਹ, ਕੋ[4] ਗਨੇ। ਕ੍ਰਮ ਕ੍ਰਮ ਮਾਰਗ ਉਲੰਘਨੇ ਸਾਰੇ।ਕਾਂਸ਼ੀ ਪਹੁੰਚਨੇ ਸਿਵਰ ਉਤਾਰੇ[5] ॥ ੮ ॥ ਸੁਨਿ ਸੁਨਿ ਹਿੰਦੂਨਿ ਕੋ ਸਮੁਦਾਯ। ਮਹਾਂ ਤ੍ਰਾਸ ਧਰਿ ਧਰਿ ਬਿਕੁਲਾਯ। ਦੁਰ ਦੁਰ ਜਾਹਿੰ ਸਦਨ ਸਭਿ ਅਪਨੇ।—ਹੇ ਪ੍ਰਭੂ ! ਇਸੈ ਦਿਖਾਉ ਨ ਸੁਪਨੇ—॥੯॥ ਘਰ ਤੁਰਕਾਨ ਕੇ ਹੋਤਿ ਬਧਾਈ। ਮਿਲ ਮਿਲਿ ਕਰਹਿੰ 'ਦੀਨ ਬਿਰਧਾਈ। ਨੌਰੰਗ ਸ਼ਾਹਿ ਸ਼ਰ੍ਹਾ ਮਹਿੰ ਗਾਢੇ। ਜਿਸ ਤੇ ਤੁਰਕਾਨਾ ਬਹੁ ਬਾਢੇ[6] ॥੧੦॥ਇਕ ਨਿਸਾ ਕਾਰ ਕੇ ਬਿਸਰਾਮੂ। ਪ੍ਰਵਿਸ਼ਨੇ ਅੰਤਰ ਪੁਰਿ ਅਭਿਰਾਮੂ। ਥਾਨ ਥਾਨ ਜਹਿੰ ਪੂੰਜ ਸ਼ਿਵਾਲੇ। ਬਾਜੈਂ ਘੰਟੇ ਸੰਖ ਬਿਸਾਲੇ ॥੧੧॥ ਕਰਹਿੰ ਆਰਤੀ ਕੇਰ ਉਤਾਰਨ। ਪੁਸ਼ਪ ਪੱਤ੍ਰ ਪੂਜਾ ਬਿਸਥਾਰਨ। ਗਾਇੰ ਬਿਸ਼ਨਪਦ ਬਾਦਿਤ ਬਾਜਹਿੰ। ਗਨ ਮੰਦਿਰ ਚੁਤਸਾਹਨਿ ਸਾਜਹਿੰ ॥ ੧੨ ॥ ਕੋਤਿਕ ਥਾਨ ਪੁਰਾਨਨ ਬਾਚਹਿੰ। ਸੁਨਿ ਸੁਨਿ ਨਰ ਉਰ ਸ਼ਰਧਾ ਰਾਚਹਿੰ। ਬੇਦ ਘੋਖ ਪਾਵਨ ਕਹੁ ਕਰਿਹੀਂ[7]।

---

[1] ਪਹਿਲੇ ਦੀਨ ਦਾ ਨਿਕਾਰ ਕਰਕੇ। [2] ਛੁਪੀ। [3] ਕੋਝ। [4] ਉਤਰਿਆ। [5] ਪਵਿੱਤ੍ਰ ਵੇਦ ਪੁਸਤਕਾਂ ਨੂੰ ਕਰਦੇ ਹਨ।

ਹਾਥਨਿ ਕੇ ਬਹੁ ਭਾਵ ਉਸਰਹੀਂ॥੧੩॥ਦਿਜ ਥਾਹਜ ਬਹੁ ਬੈਸ ਸ਼ੁਦ੍ਰਗਨ। ਹਿੰਦੁ ਧਰਮ ਸਭਿ ਕਰਹਿੰ ਭਲੇ ਮਨ[1]। ਬਿੱਸ੍ਵਨਾਥ[2] ਸਰਬੋਤਮ ਜਹਾਂ।ਪੂਜਾ ਅਧਿਕ ਹੋਤਿ ਹੈ ਤਹਾਂ ॥ ੧੪ ॥ ਲੋਕ ਹਜ਼ਾਰਹੁੰ ਆਇੰ ਪੂਜਾਤੀ। ਬੰਦਤ ਪੂਜਤਿ ਹੈਂ ਬਹੁ ਭਾਂਤੀ। ਬਿੱਲ ਪੱਤ੍ਰ ਅਰੁ ਅਰਕ ਦਲਨਿ[3] ਤੇ।ਕਨਕਪੱਤ੍ਰ[4] ਬਹੁ ਫੂਲ ਫਲਨਿ ਤੇ ॥ ੧੫ ॥ ਸ੍ਰੀ ਗੰਗਾ ਜਲ ਅਤਿਸ਼ੈ ਪਾਵਨ। ਭਰਿ ਭਰਿ ਲੋਟੇ ਕਰਹਿੰ ਸੁ ਪਾਵਨਿ। ਦੇਵਹਿੰ* ਧੂਪ ਪ੍ਰਕਰਮਾ ਕਰਿ ਕਰਿ। ਅਜ ਸਮ ਬੋਲਹਿੰ ਮੁਖ ਪਰ ਕਰ ਧਰਿ[5] ॥ ੧੬ ॥ ਸਭਿ ਮੰਦਿਰ ਕੋ ਸ਼ੁਭ ਸਿਰ ਮੌਰ। ਜਹ ਠਾਂ ਤ੍ਰੰਗ ਲਿੰਗ ਸਿਰ ਮੌਰ[6]। ਪ੍ਰਥਮ ਨੁਰੰਗਾ ਤਹਿੰ ਚਲਿ ਗਯੋ। ਬਿੰਦ ਨਰਨਿ ਕਹੁ ਦੇਖਤਿ ਭਯੋ ॥ ੧੭ ॥ ਤਬਿ ਸੋ ਲਿੰਗ ਉਖਰ ਕਰਿ ਉਛਰਯੋ।ਗਯਾਨ ਕੂਪ ਮੈਂ ਤੁਰਨ ਪਰਯੋ†। ਤੁਰਕ ਦੁਸ਼ਟ ਕੇ ਜਾਨੈ ਕਰਿ ਕੈ। ਲਖਿ ਤਪ ਤੇਜ ਰਹਨੈ ਨਹਿੰ ਥਿਰ ਕੈ ॥ ੧੮ ॥ ਜਿਮ ਰਾਵਣ ਤੇ ਟਰਿ ਕਰਿ ਰਹੇ। ਬ੍ਰਹਮਾ ਬਿਸ਼ਨੁ ਆਦਿ ਜੇ ਅਹੈ। ਜਬਹਿ ਸਮੋਂ ਤ੍ਰਿਸ ਨਾਸ਼ਨਿ ਹੋਵਾ। ਰਾਮਚੰਦ ਤਨ ਧਰਿ ਸੋ ਖੋਵਾ ॥੧੯॥ਤਿਮ ਮਲੇਛ ਨੌਰੰਗ ਕੋ ਗਏ। ਬਿੱਸ੍ਵਨਾਥ[7] ਥਲ ਤ੍ਰਾਗਤਿ ਭਏ। ਅਪਰ ਜਿ ਪ੍ਰਤਿਮਾ ਸਗਲ ਬਿਦਾਰੀ। ਅੰਗ ਭੰਗ ਕਰਿ ਕਿਤ ਕਿਤ ਡਾਰੀ ॥ ੨੦ ॥ ਜਹਿੰ ਭੈਰਵ ਕੋ ਹੁਤੋ ਸਥਾਨੰ। ਲਠ ਠਾਂਢੀ ਗਾਢੀ ਜਨ ਮਾਨੈਂ[8]। ਦੁਸ਼ਟਨਿ ਭਨਯੋ ਨੁਰੰਗੋ ਸੋਗ।'ਇਹ ਕਯਾ ਪਾਥਰ ਖਰੋ ਉਤੰਗ?' ॥੨੧॥ 'ਲਠ ਭੈਰਵ ਕੀ' ਸਕਲ ਬਖਾਨੈ।'ਹਿੰਦੁ ਦੇਤਿ ਦਰਬ ਬਹੁ ਮਾਨੈ। ਆਪ ਕਰਹੁ ਅਵਿਲੋਕਨਿ ਠੌਰ। ਉਚਿਤ ਭਗਨਿ ਕੋ ਲਖਿ, ਦਿਹੁ ਫੋਰਿ'॥੨੨॥ ਸੁਨਿ ਤੁਰਕੇਸ਼ ਗਯੋ ਤਿਸ ਥਾਨ। ਲਠ ਅਵਿਲੋਕੀ ਖਰੀ ਮਹਾਨ। ਉਚੀ ਅਧਿਕ ਸੁ ਗਾਢੀ ਠਾਢੀ। ਬਹੁਤ ਮਹਾਤਮ ਮਹਿਮਾ ਬਾਢੀ ॥ ੨੩ ॥ ਜਰ ਨਹਿੰ ਸਕਯੋ ਜਰਯੋ ਮਤ ਮੰਦਾ।ਤਤਛਿਨ ਦੀਨ ਸਿ ਹੁਕਮ ਬਿਲੰਦਾ'ਖੰਡ ਖੰਡ ਇਸਕੇ ਕਰਿਵਾਵਹੁ।

[1]ਭਲੀ ਤਰ੍ਹਾਂ ਮੰਨਣਾ। [2]ਇਕ ਵਡੇ ਮੰਦਰ ਦਾ ਨਾਮ ਹੈ। [3]ਅੱਕ ਦੇ ਪੱਤੇ। [4]ਧਤੂਰੇ ਦੇ ਪੱਤ੍ਰ। [5]ਮੂੰਹ ਤੇ ਹੱਥ ਰੱਖ ਕੇ ਬੱਕਰੇ ਵਾਙੂ ਬੋਲਦੇ ਹਨ। ਸ਼ੈਵੀ ਸ਼ਿਵ ਮੰਦਰ ਵਿਚ ਇਕੁਰ ਕਰਨਾ ਪੁੰਨ ਸਮਝਦੇ ਹਨ। [6]ਵਡਾ ਸ਼ਿਵਮਣੀ ਲਿੰਗ। [7]ਇਕ ਮੰਨਦੇ ਸਨ (ਜਿਸ ਨੂੰ)।

*ਪਾ:—ਧੁਖਵਹਿੰ। ਪੁਨਾ—ਖੋਵਹਿੰ।

†ਸ਼ੈਵੀ ਅੱਜ ਤਕ ਇਵੇਂ ਹੀ ਕਹਿੰਦੇ ਹਨ, ਉਨ੍ਹਾਂ ਦੀ ਕਥਨੀ ਟੁਕੜੇ ਕਵਿ ਜੀ ਅੰਕਿਤ ਕਰ ਰਹੇ ਹਨ। ਹੋ ਸਕਦਾ ਹੈ ਕਿ ਔਰੰਗਜ਼ੇਬ ਆਉਂਦਾ ਟੁਕੜੇ ਉਪਾਸਕਾਂ ਨੇ ਨਿਰਾਦਰੀ ਤੋਂ ਡਰਦੇ ਸ਼ਿਵਲਿੰਗ ਆਪ ਢੱਕ ਕੇ ਕੂਪ ਰਾਪ ਖੂਹ ਵਿਚ ਸੱਟ ਦਿਤਾ ਹੋਵੇ।

ਢੋਰਿ ਢੋਰਿ ਕਰਿ ਅਵਨਿ ਮਿਲਾਵਹੁ ॥ ੨੪ ॥ ਜ਼ਰ[1] ਖਨਵਾਵਹੁ ਜਹਿੰ ਲਗਿ ਅਹੈ। ਕਰਹੁ ਉਖਾਰਨਿ ਫੇਰ ਨ ਰਹੈ'। ਇਮ ਭਾਖਿ ਨੌਰੰਗ ਪੁਨ ਬੀਚਾਰੋ। ਕਹਜੋ 'ਤੋਪ ਸੰਗ ਗੋਰੇ ਮਾਰੋ ॥ ੨੫ ॥ ਟੂਟ ਪਰੈ ਜਬਿ ਅਵਨੀ ਮਾਹਿ। ਪੁਨ ਖਨਵਾਹਿੰ ਜਹਾਂ ਲਗਿ ਜਾਹਿ'। ਹੁਕਮ ਸੁਨਾਤ ਤੂਰਨ ਤੁਰਕਾਨਾ। ਗਏ ਧਾਇ ਕਰਿ ਹਰਖ ਮਹਾਨਾ ॥੨੬॥ ਦੀਹ ਤੋਪ ਤਹਾਂ ਲੈ ਆਏ। ਸਹਿਤ ਸਮਾਜ ਸ਼ਾਹੁ ਜਿਸ ਥਾਏ। ਬਹੁ ਬਰੂਦ ਕੀ ਭਰਿ ਭਰਿ ਥੈਲੀ। ਗਜ ਸੋਂ ਠੋਕਿ ਤੋਪ ਮਹਿੰ ਮੇਲੀ ॥੨੭॥ ਅਧਿਕ ਭਾਰਿ ਅਧਮਧ ਬਡ ਗੋਰਾ[2]। ਭਰਜੋ ਤਮਾਰ ਕਰਿ ਲਠ ਮੁਖ ਓਰਾ। ਲਈ ਜ੍ਵਲਤਿ ਜੁਤਿ ਅਗਨਿ ਮਤਾਬੀ[3]। ਭਰਜੋ ਪਲੀਤਾ ਮਿਲਤਿ ਸ਼ਿਤਾਬੀ ॥ ੨੮ ॥ ਛੂਟੀ ਗਰਜ ਜਨੁ ਗਾਜ[4] ਪਰੀ ਹੈ। ਧਰਕਤਿ ਉਰ ਜਿਸ ਸ਼ੂਵਨ ਕਰੀ ਹੈ।ਇਕ ਗੋਰਾ ਜਬਿ ਲਠ ਕੋ ਮਾਰਾ। ਦੂਸਰ ਕਰਜੋ ਤਮਾਰ ਬਡ ਭਾਰਾ ॥੨੯॥ਨਰ ਸੈਘੱਟ ਅਧਿਕ ਤਿਸ ਠੌਰ। ਪਿਖਹਿੰ ਖਰੇ ਇਕ ਨਿਕਸਜੋ ਭੌਰ[5]। ਸ਼ਾਹ ਸਮਾਜ ਸਾਥ ਜਹਿੰ ਠਾਢੇ। ਕਰਹਿ ਬਿਲੋਕਨਿ ਦੁਸ਼ਟ ਜੁ ਗਾਢੇ ॥ ੩੦ ॥ ਗੁੰਜਾਰਤਿ ਕਰਿ ਬੇਗ ਬਿਸਾਲਾ। ਗਯੋ ਨੁਰੰਗੀ ਨਿਕਟਿ ਕਰਾਲਾ। ਲਠ ਤੇ ਨਿਕਸਿ ਉਡਤਿ ਭਾ ਐਸੇ। ਛੂਟਹਿ ਬਾਨ ਧਨੁਖ ਤੇ ਜੈਸੇ ॥ ੩੧ ॥ ਤੁਹਕੇਸ਼ੁਰ ਕੇ ਸਨਮੁਖ ਗਯੋ। ਲਗਜੋ ਬਦਨ ਪਰ ਬਾਢਨਿ ਕਯੋ[6]।ਬੁਰਕ ਭਰਜੋ ਤਿਸ ਆਮਿਖ ਕੇਰਾ। ਜਿਸ ਤੇ ਉਪਜਜੋ ਕਸ਼ਟ ਬਡੇਰਾ ॥ ੩੨ ॥ ਬਲ ਤੇ ਹਤਜੋ ਹਾਥ ਤਿਸ ਤਾਂਈ। ਲਗਜੋ ਨ ਪਾਯੋ ਉਡਜੋ ਪਲਾਈ। ਮੁਖ ਸਗਰੇ ਪਰ ਸੋਜ ਬਢੀ ਹੈ। ਬਸ ਨ ਬਸਾਵੈ ਬ੍ਰਿਥਾ[7] ਬਢੀ ਹੈ ॥ ੩੩ ॥ ਇਤਨੇ ਮਹਿੰ ਦੂਸਰ ਬਡ ਗ਼ੋਰਾ।ਛੂਟ ਕਰਿ ਗਯੋ ਸੁ ਲਠ ਕੀ ਓਰਾ। ਲਗੀ ਸ਼ਬਦ ਭਾ ਅਤਿ ਸ਼ੈ ਗਾਜਾ। ਜਿਸ ਤੇ ਧਰਕਜੋ ਦਿੱਲੀ ਰਾਜਾ ॥੩੪॥ ਤਬਿ ਤਿਸ ਲਠ ਸੋ ਨਿਕਸੇ ਭੌਰ। ਠੌਰ ਠੌਰ ਦੌਰਤਿ ਕਰਿ ਰੌਰ।ਬਾਢਹਿੰ ਨਰਨ ਤੇਦੱਧੇ ਫਿਰੈਂ[8]। ਸੂਜਹਿ ਮੁਖ ਬਹ ਸੰਕਟ ਭਰੈਂ ॥ ੩੫ ॥ ਕੁਛ ਉਪਚਾਰ ਸਕਹਿ ਨਹਿ ਹੋਇ। ਦੌਰੇ ਫਿਰੇ ਤੂਸਤਿ ਸਭਿ ਕੋਇ। ਭਿਨਭ੍ਰੰ ਤੇਦੱਧੇ[9] ਬ੍ਰਿੰਦ ਫਿਰੈਂ।ਲਸ਼ਕਰ ਪਰ ਦੌਰੇ ਮੁਖ ਹੈਂ[10] ॥੩੬॥ ਜਹਾਂ ਕਹਾ ਉਛ ਕਰਿ

---

[1]ਜੜ੍ਹ। [2]ਲੋਹੇ ਦਾ ਵੱਡਾ ਗੋਲਾ। [3]ਅਗਨੀ ਨਾਲ ਜਗਦੀ ਹੋਈ ਮਤਾਬੀ। [4]ਬਿਜਲੀ। [5]ਕਾਲਾ ਵੇਹਮ। [6]ਵੱਢਣਾ ਕੀਤਾ। [7]ਪੀੜਾ। [8]ਲਾਲ ਵੇਹਮ ਲੋਕਾਂ ਨੂੰ ਵੱਢਦੇ ਫਿਰਦੇ ਹਨ [ਪੁ:; ਦੇ ਜਾ]। [9]ਪੀਲੇ ਭੇਹਮ। [10]ਲਾਲ ਵੇਹਮ। [11]ਡੰਗ ਮਾਰਦੇ।

ਛਸਿ ਲੇਤਿ। ਦੂਜੇ ਮਖ ਬਹੁ ਅੰਗ ਸਮੇਤ। ਕਰਹਿੰ ਤੁਰਕਪਤਿ ਕੀ ਰਖਵਾਰੀ। ਬਸਤ੍ਰਨਿ ਸ਼ਾਰ ਪ੍ਰਹਾਰਹਿੰ ਟਾਰੀ ॥ ੩੭ ॥ ਦਾਸ ਸੈਂਕਰੇ ਹਾਥ ਭ੍ਰਮਾਵੈਂ। ਮਾਰਨਿ ਦੌਰਹਿੰ ਰੌਰ ਮਚਾਵੈਂ। ਕੋਤਿਕ ਕੀ ਪਗੀਆ ਗਿਰਪਰੀ। ਸ਼ਸਤ੍ਰ ਬਸਤ੍ਰ ਕੀ ਸੁਧ ਨ ਸੰਭਰੀ॥੩੮॥ ਲਸ਼ਕਰ ਕੇ ਨਰ ਰੌਰਾ ਕਰਜੋ। 'ਦਲ ਤੈਂਦੱਯਨਿ ਆਇ ਸੁ ਪਰਜੋ'। ਅਜ਼ਮਤ ਲਠ ਕੀ ਲਖੀ ਮਹਾਨਾ। ਕੁਛੁਕ ਤ੍ਰਾਸ ਤੁਰਕੇਸ਼ੁਰ ਮਾਨਾ ॥ ੩੯ ॥ ਬਿਸਮਜੋ ਸ਼ਾਹੁ ਸਮੇਤ ਸਮਾਜਾ। –ਕਿਤ ਤੇ ਭੇ ਉਤਪਤਿ ਇਹ ਆਜਾ। ਜਿਤ ਕਿਤ ਫਿਰਤਿ ਅਸੰਖ ਨਿਹਾਰੇ–। ਬਿਸਮਤਿ ਚਿਤ ਹੁਇ ਸ਼ਾਹੁ ਉਚਾਰੇ ॥੪੦॥ 'ਕਰਹੁ ਕਬੂਲ ਜੁ ਨਮਾਜ਼ ਘਨੇਰੀ। ਅਜ਼ਮਤ ਕੇ ਸਮੇਤ ਲਿਹੁ ਹੇਰੀ'। ਕਰਹੁੰ ਅਵੱਗਯਾ ਨਹਿੰ ਇਮ ਫੇਰੀ। ਬਾਂਟਿ ਸ਼ੀਰਨੀ ਦੇਹੁੰ ਬਡੇਰੀ ॥ ੪੧ ॥ ਛਿਮਾ ਕਰਾਵਹੁ ਹਾਥਨਿ ਜੋਰਿਨਹਿੰ ਕਰਨੋ ਕਿਸ ਹੂੰ ਬਿਧਿ ਜੋਰ'। ਤਤਛਿਨ ਸੀਸ ਨਿਵਾਯੋ ਸਭਿ ਹੂੰ। ਨਿੰਮ੍ਰ ਨੁਰੰਗਾ ਹੋਯਹੁ ਜਬਿਹੂੰ* ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤਖਮਿ ਰਾਸੇ 'ਬਾਬੀ ਕੋ' ਪ੍ਰਸੰਗ ਬਰਨਨੋ ਨਾਮ ਏਕਤ੍ਰਿੰਸਤੀ ਅੰਸੂ ॥ ੩੧ ॥

---

¹ਦੇਖ ਲਿਆ ਹੈ (ਮੈਂ)।

*ਇਹ ਬੀ ਗਾਲਬਨ ਕਵਿ ਜੀ ਨੇ ਬਨਾਰਸ ਜਾਕੇ ਉਪਾਸਕਾਂ ਤੋਂ ਰਵਾਯਤ ਸੁਣੀ ਹੈ। ਵਿਸ਼ਨਾਥ ਦਾ ਮੰਦਰ ਢਾਹ ਕੇ ਮਸਜਦ ਬਣਾਈ ਸੀ, ਜੋ ਦੂਣ ਹੋਕ ਖੜੀ ਹੈ। ਇਹ ਗਲ ਦੂਸਰੇ ਇਤਿਹਾਸਕਾਰਾਂ ਨੇ ਬੀ ਲਿਖੀ ਹੈ। ਵੇਖੋ ਇਸੇ ਰਾਸ ਦੇ ਅੰਸੂ ੨੬ ਅੰਕ ੩੮ ਦੀ ਹੇਠਲੀ ਟੂਕ। ਤੇ ਇਸ ਮਸਜਦ ਦੀ ਪਿੱਠ ਪਿੱਛੇ ਸਮੇਂ ਪਏ ਤੇ ਹਿੰਦੂਆਂ ਨੇ ਫਿਰ ਨਵਾਂ ਮੰਦਰ ਬਣਵਾ ਲਿਆ ਹੋਯਾ ਹੈ। ਔਰੰਗਜ਼ੇਬ ਦੀ ਜਬਨੀ ਹਟਾਈ ਹੋਈ ਦੁਸ਼ਮਨੀ ਵੇਰ ਜਾਰੀ ਹੈ ਕਿਉਂਕਿ ਔਰੰਗਜ਼ੇਬ ਦਿਲਾਂ ਵਿਚੋਂ ਦੁਸ਼ਮਨੀ ਨਹੀਂ ਸੀ ਕੱਢ ਸੱਕਿਆ। ਜੋ ਪੁਰਾਣੇ ਬੁਤ ਜਿਨ੍ਹਾਂ ਪਰ ਕਲਾ ਕੌਸਲ ਵਾਲਿਆਂ ਹੁਨਰ ਦਿਖਾਏ ਹੋਏ ਸਨ ਟੁੱਟ ਵੱਟ ਤਬਾਹ ਹੋ ਗਏ ਤੇ ਸ਼ਿਲਪ ਵਿਦਿਆ ਗਿਰ ਜਾਣ ਕਰਕੇ ਦੁਸ਼ਮਨਾਂ ਜੋ ਵੇਰ ਦੁਸ਼ ਦਲਾਏ ਉਹ ਖੂਬਸੂਰਤ ਤੇ ਹਨਰ ਵਾਲੇ ਨਹੀਂ ਬਣੇ। ਜੋ ਸਿਵਾ ਹਨਰ ਤਬਾਹ ਕਰਨ ਦੇ ਔਰੰਗਜ਼ੇਬ ਆਪਣੇ ਇੰਦਾਏ ਵਿਚ ਦੁਜੀ ਤਰ੍ਹਾਂ ਨਾ-ਕਾਮਯਾਬ ਰਿਹਾ ਹੈ। ਪੁਰਾਣੀ ਇਮਾਰਤ ਵਿਚ ਚੂਹਿਆਂ ਦਾ ਘਰ ਹੋਵੇ ਤੇ ਦੱਟਣ ਤੇ ਨਿਕਲਣੇ ਅਚਰਜ ਨਹੀਂ, ਪਰ ਸੱਚ ਮੁਚ ਕਰਾਮਾਤ ਮੰਦਰਾਂ ਨੇ ਜੇ ਕੋਈ ਦਿਖਾਈ ਹੁੰਦੀ ਤਾਂ ਢਹਿੰਦੇ ਨਾਂ। ਹਿੰਦੂਆਂ ਦੇਵ ਜੋੜ, ਪੁਰਾਣ ਕਾਲ ਤੇ ਸੁੰਦਰੀਆਂ ਭੇਟ ਦੇ ਦੇਕੇ ਸਮਾਂ ਬਿਤਾਇਆ ਸੀ। ਹਾਂ ਕਿਸੇ ਹਿੰਦੂ ਨੇ ਇਸ ਮੰਦਰ ਦੇ ਢਹਿਕੇ ਮਸੀਤ ਬਣਨੇ ਪਰ ਇਕ ਸ਼ੇਅਰ ਤਰ੍ਹਾਂ ਕਿਹਾ ਸੀ:–"ਬਬੀਂ ਕਰਾਮਤੇ ਬੁਤਖਾਨਾਏ ਮਰਾ ਸੋ ਮੇਖ ! ਕਿ ਚੂੰ ਖਰਾਬ ਸ਼ਵਦ ਖਾਨਾਏ ਖੁਦਾ ਗਰਦਦ"। ਜਿਸ ਦਾ ਭਾਵ ਇਹ ਹੈ, ਕਿ ਸੋ ਸ਼ਾਹ ! ਦੇਖ ਮੇਰੇ ਬੁਤਖਾਨੇ ਦੀ ਕਰਾਮਾਤ ਕਿ ਜਦੋਂ ਖਰਾਬ ਹੋ ਗਿਆ (ਢੋ ਗਿਆ) ਤਾਂ (ਹੋਰੇ) ਰੱਬ ਦਾ ਘਰ ਬਣ ਗਿਆ।

੩੨. [ਕਾਂਸ਼ੀ। ਹਿੰਦੂਆਂ ਦੀ ਗਿਰਾਵਟ]

ਦੋਹਰਾ ॥ ਸਭਿ ਲਸ਼ਕਰ ਕਰ ਜੋਰਿ ਕੈ ਸਭਿ ਹੂੰ ਸੀਸ ਨਿਵਾਇ। ਭੋਰ ਭਿਰੜ ਭਤਕਾਲ ਹੀ ਗਏ ਅਕਾਸ਼ ਬਿਲਾਇ ॥ ੧ ॥ ਚੌਪਈ ॥ ਨਮਾਜ਼ ਸ਼ੀਰਨੀ ਸਭਿਨਿ ਚਢਾਏ।ਅਜ਼ਮਤ ਕਹੁ ਦੇਖਤਿ ਪਤੀਆਏ।ਕਹਿਨਿ ਲਗੇ ਤਾਰੀਫ ਬਡੇਰੀ। ਮਹਿਮਾ ਅਬਿ ਲਾਖਹੁੰ ਨਰ ਹੇਰੀ ॥ ੨ ॥ ਭੋਟ, ਭਿਰੜ, ਤੰਦੱਯਾ ਘਨੇ। ਸਭਿ ਕੋ ਭਸਨੋ ਡੰਗ ਦੁਖ ਸਨੇ। ਲਸ਼ਕਰ ਮਹਿੰ ਪਾਯੋ ਬਡ ਰੌਰਾ। ਫਿਰਤਿ ਉਛਤਿ ਜੋਤਿਕ ਦਲ ਠੌਰਾ ॥੩॥ ਜਬਿ ਕੀ ਨਮਾਜ਼ ਸ਼ੀਰਨੀ ਦਈ। ਤਬਿ ਕੀ ਇਨਹੁੰ ਮੰਦ ਗਤਿ ਲਈ। ਸਨੇ ਸਨੇ ਗਮਨੇ, ਨਹਿੰ ਪਾਏ। ਜਾਨੀ ਜਾਇ ਨ ਗੇ ਕਿਸ ਥਾਂਏ ॥ ੪ ॥ ਕਿਤ ਤੇ ਨਿਕਸੇ ? ਲਠ ਨਹਿੰ ਪੋਲੀ। ਮਨਹੁੰ ਕਿਨਹੁੰ ਇਨ ਥੈਲੀ ਖੋਲੀ। ਏਕਹਿ ਬਾਰ ਨਰਨਿ ਪਰ ਪਰੇ। ਮਨਹੁੰ ਤੀਰ ਕਿਨ ਛੋਰਨਿ ਕਰੇ[1] ॥ ੫ ॥ ਇੱਤਯਾਦਿਕ ਅਨੇਕ ਕਹਿੰ ਬਾਤ।ਲਠ ਕੀ ਅਜ਼ਮਤ ਭੀ ਬੱਖਯਾਤ।ਕੀਨਸਿ ਕੂਚ ਨੁਰੰਗੀ ਡੇਰਾ। ਨਿਜ ਰਜਧਾਨੀ ਕਹੁ ਕਿਧ ਫੇਰਾ ॥ ੬ ॥ ਦੈ ਗੌਰੇ ਲਾਗੇ ਲਠ ਬੀਚ। ਰਹੇ ਚਿੰਨ੍ਹ ਪਿਖਿ ਊਚ ਰੁ ਨੀਚ।ਚਿਰੰਕਾਲ ਪੁਨ ਪੀਛੇ ਰਹੀ।ਖਾਂਡੇ[2] ਪਰੇ ਦੈ ਸਭਿ ਹੂੰ ਲਹੀ[3] ॥ ੭ ॥ ਪੁਨਹਿ ਅਠਾਰਹਿ ਸੈ ਅਰੁ ਸਾਂਠ[4]। ਭਯੋ ਬਿਘਨ ਤਿਸ ਭੈਰਵ ਲਾਠ। ਹਿੰਦਵਾਇਨ ਅਰੁ ਬਹੁ ਤੁਰਕਾਨਾ। ਬਧਸੋ ਪਰਸਪਰ ਬਾਦ ਮਹਾਨਾ ॥ ੮ ॥ ਕਾਂਸ਼ੀ ਪੁਰੀ ਸਪਰਧਾ ਬਾਢੀ। ਦੁਹਿ ਦਿਸ਼ਿ ਤੇ ਰਿਸ ਉਪਜੀ ਗਾਢੀ। ਹਿੰਦੂ ਮਿਲਿ ਸੰਬੁਹ ਬਲ ਭਾਰਾ। ਦਾਹਨੋ ਜਹਿੰ ਅਮਾਮ ਕੋ ਬਾਰਾ[5] ॥ ੯ ॥ ਚਹੁੰਦਿਸ਼ਿ ਤੇ ਪਾਵਕ ਜ੍ਵਲਤਾਈ। ਹਨਸੋ ਤੁਰਕ ਤਬਿ ਅਰਸੋ ਜੁ ਆਈ। ਪਿਖਿ ਇਕਠੋ ਹੁਇ ਕਰਿ ਤੁਰਕਾਨਾ। ਸ਼ਸਤ੍ਰ ਸੰਭਾਰਿ ਭਏ ਸਵਧਾਨਾ ॥ ੧੦ ॥ ਕਈ ਹਜ਼ਾਰ ਮਿਲੇ ਹਿਤ ਕ੍ਰੁਧ। ਮਾਰਹਿੰ ਮਰਹਿੰ ਬਢਸੋ ਅਤਿ ਕ੍ਰੁਧ। ਲਠ ਭੈਰਵ ਕੀ ਚਹੁੰਦਿਸ਼ਿ ਘੇਰੀ। ਭਏ ਸੁਚੇਤ ਤੁਰਕ ਤਿਸ ਬੇਰੀ ॥ ੧੧ ॥ ਈਂਧਨ ਬਹੁ ਸਕੇਲ ਕਰਿ ਲੀਨਸਿ।ਚਹੁੰ ਦਿਸ਼ਿ ਲਠ ਕੇ ਸਭਿ ਧਰਿ ਦੀਨਸਿ।ਲੈ ਕਰਿ ਅਗਨੀ ਦਈ ਜਲਾਇ। ਏਕਹਿ ਬਾਰ ਦਾਰ[6] ਸਮੁਦਾਇ ॥ ੧੨ ॥ ਭਸਮ ਦਈ ਕਰਿ ਸਗਰੀ ਲਾਠ। ਜਹਿੰ ਕਹਿੰ ਹੁੰ ਬਹੁ ਪਾਯੋ ਕਾਠ। ਭਈ ਭਸਮ ਸਮ,ਤਿਸ

---

[1]ਏਤਾਂ ਦੇ ਪੈ ਗਈਆਂ ਸਭਨਾਂ ਨੇ ਦੇਖੀਆਂ। [2]ਮਿਤ ੧੮੬੦। [3]ਅਮਾਮ ਫਾੜਾ, ਸ਼ਈਆਂ ਮੁਸਲਮਾਨਾਂ ਦਾ ਧਾਰਮਿਕ ਟਿਕਾਣਾ। [4]ਲਕੜੀ। *ਪਾਃ—ਪਾੜ।

ਤੇ ਪਾਛੇ। ਨੌਰੰਗ ਕਥਾ ਸਨਹੁ ਪਨ ਆਛੇ॥੧੩॥ ਦਿੱਲੀ ਬਿਖੈ ਸੁ ਆਇ ਪ੍ਰਵੇਸ਼ਾ। ਹਿੰਦੁ ਧਰਮ ਸੋਂ ਹਠੀ ਵਿਸ਼ੇਸ਼ਾ। ਚਿਤਵਤਿ ਨਿਤ ਉਪਾਇ ਚਿਤ ਮਾਂਹੀ। ਤੁਰਕ ਜਗਤ ਸਭਿ ਜਿਮ ਹੁਇ ਜਾਹੀ॥ ੧੪॥ ਤਿਸ ਪ੍ਰਕਾਰ ਹੀ ਜਤਨ ਬਨਾਵਹਿ। ਦੇਸ਼ ਬਿਦੇਸ਼ਨਿ ਹਕਮ ਪਠਾਵਹਿ। ਬਾਰਬਧੂ ਹਿੰਦਵਾਇਨਿ ਜੇਤੀ॥ਬੀਚ ਬਜ਼ਾਰਨਿ ਬਰਜੀ ਤੇਤੀ॥੧੫॥ਕਰੀ ਪਠਾਵਨਿ ਸਭਿ ਤੁਰਕਾਨੀ। ਇਮ ਬਿਚਾਰ ਉਰ ਮੈਂ ਬਿਧਿ ਠਾਨੀ॥–ਹਿੰਦਨੀ ਬੇਸ਼ਨਾ ਨਹਿੰ ਜਬਿ ਹੋਇ। ਰਮਹਿੰ ਤੁਰਕਨੀ ਹਿੰਦੂ ਜੋਇ॥ ੧੬॥ ਤਤ'ਛਨ ਅਪਨੋ ਧਰਮ ਨਸਾਵੈਂ॥ਤੁਰਕ ਮਤੋ ਇਮ ਬਧਤੋ ਜਾਵੈ॥ਕਾਮ ਕੇਲ ਕਰਿਬੋ ਤੇ ਪਾਛੇ। ਪੁਨ ਕੈਸੇ ਹਿੰਦੂ ਰਹਿੰ ਆਛੇ–॥ ੧੭॥ ਰਜਕ[1], ਕੁਜਰੇ[2], ਪਾਨੀਹਾਰ[3]। ਸਗਰੇ ਤੁਰਕ ਕਰੇ ਤਿਸ ਬਾਰ॥ਇੱਤ੍ਰਾਦਿਕ ਕ੍ਰਿਤ ਠਾਨਹਿੰ ਸੋਈ। ਹਿੰਦੂ ਕਰੇ ਹਟਾਵਨਿ ਸੋਈ॥ ੧੮॥ ਸਗਲੇ ਥਲ ਮਹਿੰ ਤੁਰਕ ਬਿਠਾਏ। ਇਮ ਸਭਿ ਸਨੇ ਸਨੇ ਮਿਲਿ ਜਾਏਂ। ਲਿਖਿ ਲਿਖਿ ਪਠਤਿ ਭਏ ਪਰਵਾਨੇ। ਜਹਿੰ ਕਹਿੰ ਸੂਬਨਿ ਕੇਰ ਟਿਕਾਨੇ॥ ੧੯॥ ਪੁਰੀ ਸਰੰਦ ਲਹੌਰ ਪਠਾਏ। ਕਾਸ਼ਮੀਰ ਕੋ ਪੁਨਹਿੰ ਪਠਾਏ। ਪੁਰਿ ਮੁਲਤਾਨ ਪਠਾਵਨਿ ਕਰੈ। ਸੁਨਿ ਸੁਨਿ ਹਿੰਦੁ ਤ੍ਰਾਸ ਉਰ ਭਰੈ॥੨੦॥ਲਿਖਿ ਪੂਰਬ ਕੋ ਪੁਨਹਿੰ ਪਠਾਏ। ਕੋਤਿਕ ਗਿਨੀਅਹਿ ਪੁਰਿ ਸਮੁਦਾਏ। ਜਿਸ ਜਿਸ ਥਲ ਤੁਰਕਨਿ ਕਹੁ ਰਾਜ। ਤਹਿੰ ਤਹਿੰ ਕਰਨੋ ਤਿਸੀ ਬਿਧਿ ਕਾਜ॥ ੨੧॥ ਹਿੰਦੁਨੀ ਬਾਰਬਧੂ ਸਭਿ ਬਰਜੀ। ਤੁਰਕਨਿ ਕਰੀ ਸ਼ਾਹਿ ਲਖਿ ਮਰਜੀ। ਅਪਰ ਕਾਰਖਾਨੇ ਸਭਿ ਜੋਈ। ਜਹਿੰ ਕਹਿੰ ਤੁਰਕਨਿ ਸਾਂਕੇ ਤੋਈ॥੨੨॥ ਝਗਰਤਿ ਰਿਸ ਕਰਿ ਸੰਗ ਜਿ ਭ੍ਰਾਤਾ। ਜੇ ਸਭਿ ਤੇ ਲਘੁ ਪਰਿ ਜੋ ਜਾਤ[4]॥ਸੋ ਤਤਕਾਲ ਤੁਰਕ ਮਤ ਧਰੈ। ਕਲਮਾ ਪਠਹਿ ਸ਼ਰ੍ਹਾ ਮਹਿੰ ਪਰੈ॥ ੨੩॥ ਸਭਿ ਤੇ ਜੀਤਹਿ ਝਗਰਾ ਸੋਇ। ਹਾਰਹਿ ਹਿੰਦੂ ਰਹੈ ਜਿ ਕੋਇ। ਦਰਬ ਲੋਭ ਤੇ ਕੋਤਿਕ ਬਨਿ ਹੈਂ। ਕੋ ਬਰਾਹਨਿ ਕੇ ਝਗਰੇ ਮਨ ਹੈਂ॥ ੨੪॥ ਇਸੀ ਰੀਤਿ ਬਹੁ ਦੇਸ਼ਨਿ ਬੀਚ॥ਹਿੰਦੂ ਧਾਰਹਿੰ ਮਤੋ ਜੁ ਨੀਚ॥ਲੋਭ ਪਦਾਰਥ ਕੋ ਉਰ ਧਰਿ ਕੈ। ਮੁਸਲਮਾਨ ਹੁਇਂ ਕਲਮਾ ਪੜ੍ਹਿ ਕੈ॥੨੫॥ ਸ਼ਾਸਤ੍ਰਨਿ ਤੇ

[1]ਧੋਬੀ। [2]ਰਾਈਂ, ਕੁੰਜੜੇ। [3]ਮਹਿਰੇ। [4]ਭ੍ਰਾਤ ਨੂੰ ਦੇ ਦੋ ਭਰਾ ਆਪੋ ਵਿਚ ਲੜਦੇ ਹੋਣ ਤਾਂ ਜੋ ਹੌਲਾ ਪੈ ਜਾਵੇ ਭਾਵ ਹਾਰ ਜਾਵੇ। [5]ਵਿਵਾਹ ਦੇ ਸਮੇਂ ਕਰ (ਤੁਰਕ ਮਤ ਨੂੰ) ਮੰਨਦੇ ਹਨ।

ਸ ਜੀਵਕਾ ਹਟੀ। ਪਠਨ ਸੁਨਨਿ ਤੇ ਸਭਿ ਮਤਿ ਨਟੀ। ਪਢੈਂ ਪਾਰਸੀ ਹਿੰਦੁ ਜੋਇ। ਅਧਿਕ ਜੀਵਕਾ ਪ੍ਰਾਪਤਿ ਹੋਇ ॥ ੨੬ ॥ ਇਮ ਬਿਧਿ ਲਖਿ ਕੈ ਹਿੰਦ ਧਨੀ। ਲਗੇ ਪਾਰਸੀ ਪਢਿਬੇ ਘਨੀ। 'ਸਲਾਮਾਲੈਕਮ*' ਮੁਖਹੁੰ ਅਲਾਵੈਂ†। ਬੈਠ ਮਸੀਤੇ ਸਬਕ ਪਕਾਵੈਂ‡ ॥੨੭॥ ਰਾਮ ਰਾਮ ਅਰੁ ਬੰਦਨ ਕਰਨੀ। ਸਭਿਨਿ ਪਰਸਪਰ ਕੀਨਸਿ ਹਰਨੀ। ਮਿਲਤਿ ਸਲਾਮ ਕਰੈ ਸਭਿ ਕੋਇ। ਸ਼ਾਸਤਰ ਬਿੰਦਨਾ ਨਿੰਦਨਾ ਸੋਇ ॥ ੨੮ ॥ ਕਹੈਂ 'ਭਕੌਤੀ ਪਢਨੋ ਏਹੁ'। ਹੋ ਸੁਤ ! ਕਜਾ ਇਸ ਪਠਿ ਕਰਿ ਲੇਹੁ'। ਨਿਜ ਸਿਸ ਤੁਰਕ ਸਮੀਪ ਬਿਠਾਵੈਂ। ਕਹੈਂ 'ਪਠਹੁ ਇਸ ਤੇ ਧਨ ਪਾਵੈਂ'॥੨੯॥ਕਹੈਂ ਸਲਾਮਾ ਲੇਕਮ ਘਨੀ। ਭੰਗਨ ਕਰੀ ਮ੍ਰਿਯਾਦਾ ਘਨੀ । ਤੁਰਕਨਿ ਸੋਂ ਮਿਲਿ ਦਰਬ ਉਪਾਵੈਂ। ਬਿੱਪ੍ਰਨਿ ਅਪਨੇ ਧਰਮ ਨ ਭਾਵੈ ॥ ੩੦ ॥ ਛੱਟੀ ਪਠਹਿੰ ਪਾਰਸੀ ਇਲਮ। ਤਜਾਗਤਿ ਧਰਮ ਨ ਲਾਵੈਂ ਬਿਲਮ। ਧਨੀ ਹੋਇ ਪੁਨ ਗਰਬਹਿੰ ਘਨੇ। ਬਿਨਾਂ ਇਲਮ ਲਖਿ ਹਸਿ ਹਸਿ ਭਨੇ ॥ ੩੧ ॥ ਇਕ ਕੋ ਦੇਖਤਿ ਦੁਤੀਯੋ ਪਢੈ। ਤੁਰਕ ਤਰੀਵੈਂ ਤਉ[1] ਧਨ ਬਢੈ। ਧਰਮਾਧਰਮ ਨ ਕਛੂ ਬਿਚਾਰਹਿੰ। ਲੋਭੀ ਭਏ ਦਰਬ ਅਨੁਸਾਰਹਿੰ ॥ ੩੨ ॥ ਏਕ ਬਾਰ ਜਗ ਬਿਗਰਨੋ ਧਰਮ। ਭਰਮ ਭਰਮ ਹੁਇਂ ਤੁਰਕ ਬਿਸ਼ਰਮ[2]। ਬੈਸ ਸ਼ੂਦ੍ਰ ਕੀ ਕਜਾ ਹੈ ਗਿਨਤੀ। ਤੁਰਕਨਿ ਆਗੇ ਕਰਹਿੰ ਸੁ ਬਿਨਤੀ ॥੩੩॥ ਦਿਜ ਬਾਹਜ ਅਰੁ ਬੈਸ ਮਹਾਨੇ। ਪੋਸ਼ਿਸ਼ ਤੁਰਕਨਿ ਕੀ ਤਨ ਠਾਨੇ। ਤੰਬੇ ਤੇਰ ਪਾਇ ਕਰਿ ਜਾਇਂ। ਇੱਤ੍ਰਾਦਿਕ ਬਿੱਪ੍ਰੇ ਸਮੁਦਾਇ[3] ॥ ੩੪ ॥ ਤੁਰਕਨਿ ਮੈਂ ਬੈਠੈਂ ਰਲਿ ਮਿਲਿ ਕੈ। ਮੁਖ ਪਰ ਲਗੈ ਸ੍ਵਾਸ ਤਿਨ ਚਲਿ ਕੈ।

[1](ਸ਼ਾਸਤ੍ਰ ਵਿਦਿਆ ਦਾ) ਪੜ੍ਹਨਾ ਭਕੌਤੀ ਹੈ, ਭਾਵ ਨੀਵਾਂ ਕੰਮ ਹੈ। ਭਕੌਂਤ ਇਕ ਜਾਤ ਹੈ, ਜੋ ਨਿਜ ਨੂੰ ਮੁਹੰਮਦ ਕਹਿੰਦੇ ਹਨ; ਛਾਯਾ ਪਾਤ੍ਰ, ਸਿਰ ਵਾਰਨੇ, ਛਨਿਛਰ ਪੂਜਾ ਆਦਿ ਦਾ ਧਾਨ ਲੈਂਦੇ ਹਨ, ਇਸ ਕਰਕੇ ਨੀਵੇਂ ਸਮਝੇ ਜਾਂਦੇ ਹਨ। [2]ਜੇ ਤੁਰਕਾਂ ਦੀ ਉਸਤਤ ਕਰਨ, ਤਾਂ। [3](ਧਰਮ ਤੋਂ) ਡੋਲ ਡੋਲ ਕੇ ਬੇਸ਼ਰਮ (ਹੀਣੇ) ਤੁਰਕ ਹੋ ਜਾਂਦੇ ਹਨ। [4]ਸਾਰੇ ਉਲਟੇ ਹੋ ਗਏ।

*ਪਾ:—ਸਾਲਾਮਾਲੈਕ। †ਪਾ:—ਪਢਾਵੈਂ।

‡ਏਹ ਲਿਖਤੀ ਨੁਸਖਿਆ ਵਿਚ ਇਸ ਚੌਪਈ ਦੀਆਂ ਇਹ ਦੋ ਤੁਕਾਂ ਨਹੀਂ ਹਨ, ਚੌਪਈ ਦੇ ਟੱਪਲ ਦੇ ਚਰਨ ਹੀ ਹਨ, ਤੇ ਇੱਕ ਹੋਰ ਲਿਖਤੀ ਨੁਸਖੇ ਵਿਚ ਇਨ੍ਹਾਂ ਤੁਕਾਂ ਦੀ ਥਾਵੇਂ ਇਹ ਪਾਠ ਹੈ:— ਧਰਮ ਖੀਨ ਦਿਨ ਦਿਨ ਪ੍ਰਤਿ ਹੋਇ। ਤੁਰਕ ਮੁਦਿਤ ਯਾ ਬਿਧਿ ਅਵਿਲੋਇ।

ਰੀਦੋਧੂਮ[1] ਨਿਕਾਸਹਿ ਆਨਨਤਾਢਾਇ ਹਿੰਦੁ ਕੋ ਮੁਖ ਚਖ ਕ੍ਰਾਨਨਿ[2]॥੩੫॥ ਬੈਠ ਰਹੈਂ ਅਨੰਦ ਕੋ ਮਾਨਿ। ਮੂਢ ਸਕੁਚਿ ਨਹਿੰ ਕਬੈਂ ਗਿਲਾਨ। ਬਸਤ੍ਰ ਬਸਤ੍ਰ ਸੋ ਭਲੇ ਮਿਲਾਇ। ਅਭਿਸ਼ੇ ਨਿਕਟਿ ਬੈਠ ਮੁਦ ਪਾਇ ॥ ੩੬ ॥ ਮੀਆਂ ਆਦਿਕ ਤੁਰਕ ਬਡ੍ਹਾਈ। ਲੇ ਲੇ ਹਿੰਦੂ ਉਰ ਗਰਬਾਈਂ। ਅਪਨੇਂ ਧਰਮ ਨ ਕਛੂ ਬਿਚਾਰਹਿੰ। ਮਿਲਿ ਮਿਲਿ ਧਨ ਕੀ ਲਾਲਸ ਧਾਰਹਿੰ ॥ ੩੭ ॥ ਜਿਮ ਰਾਵਨ ਗਨ ਧਰਮ ਹਟਾਏ। ਤਪਸੀ ਆਦਿਕ ਅਧਿਕ ਦੁਖਾਏ।ਤਿਮ ਨੌਰੰਗ ਬਾਦੀ ਚਵਗੱਤਾ[3]।ਨਾਨਾ ਭਾਂਤਿਨਿ ਕੀਨਿ ਕੁਮੱਤਾ[4] ॥ ੩੮ ॥ ਹਿੰਦੂ ਧਰਮ ਬਿਗਾਰਨੋ ਜਗ ਮਹਿੰ*। ਤੁਰਕ ਸ਼ਰ੍ਹਾ ਥਿਰਥਾਵਨਿ ਕਉ ਚਹਿਤ। ਦੇਸ਼ ਬਿਦੇਸ਼ਨਿ ਰਾਜ ਬਿਸ਼ੇਸ਼ਹਿ। ਔਰੇਗ ਦੁਸ਼ਟ ਸੁ ਕਰਤਿ ਅਸ਼ੇਸ਼ਹਿ ॥ ੩੯ ॥ ਪੂਰਬ ਤਪ ਕੋ ਬਲ ਕੋ ਪਾਇ। ਜਗ ਮਹਿੰ ਬਹੁਤਨਿ ਕੋ ਦੁਖਦਾਇਕਵਿ ਸੈਭੋਖ ਸਿੰਘ ਇਸੀ ਪ੍ਰਕਾਰ। ਹਿੰਦੂ ਅਨਿਕ ਧਰਮ ਗੋ ਹਾਰ ॥ ੪੦ ॥ ਇਤਿ ਸ੍ਰੀ ਦੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਨੌਰੰਗ' ਪ੍ਰਸੰਗ ਬਰਨਨੰ ਨਾਮ ਦੋਵਿਤ੍ਰੰਸਤੀ ਅੰਸੂ ॥੩੨॥

੩੩. [ਮੁੱਲਾਂ, ਕਾਜ਼ੀਆਂ ਦਾ ਨੂੰਹਰੇ ਨੂੰ ਪੈਰਨਾ]।

ਦੋਹਰਾ ॥ ਹਿੰਦੁਨਿ ਸੰਗ ਬਦ ਬਰ[5] ਭਯੋ ਇਮ ਨੁਰੰਗ ਤੁਰਕੇਸ਼। ਤੁਰਕਨਿ ਮਿਲਿ ਕਰਿ ਏਕ ਹੁਇ ਰਚਹਿੰ ਉਪਾਇ ਬਿਸ਼ੇਸ਼ ॥ ੧ ॥ ਚੌਪਈ ॥ ਭ੍ਰਮਿ ਭੌਨ ਕੇ ਧਨ ਕੇ ਝਗਰੇ। ਸਾਕ ਕਰਨਿ ਆਦਿਕ ਜੇ ਸਗਰੇ। ਹਿੰਦ ਹੋਇ ਤੁਰਕ ਬਨ ਜਾਇ। ਤਿਸ ਕੋ ਸਭਿ ਤੇ ਦੇਹਿੰ ਜਿਤਾਇ ॥ ੨ ॥ ਕਿਧੌਂ ਛੁਧਾਤੁਰ ਹਿੰਦੂ ਹੋਇ। ਕੈ ਦਾਰਿੱਦ੍ਰੀ ਧਨ ਚਹਿ ਕੋਇ। ਤਿਸ ਤੇ ਆਦਿ ਅਨੇਕ ਪ੍ਰਕਾਰੈ। ਜਿਮ ਕਿਮ ਤੁਰਕ ਬਨਾਇ ਬਿਗਾਰੈਂ ॥ ੩ ॥ ਚਹੀਹਿੰ ਸੁ ਦੇਹਿੰ,ਦੀਨ ਮਹਿੰ ਆਵੈਂ[6] ਪੁਨਹਿ ਜੀਵਕਾ ਤਾਂਹਿ ਬਨਾਵੈਂ। ਸਭਿ ਦੇਸ਼ਾਨ ਮਹਿੰ ਅਸ ਗਤਿ ਹੋਈ। ਰਾਖਾ ਦੁਤਿਯ ਨ ਦੀਸਤਿ ਕੋਈ ॥ ੪ ॥ ਜਹਿੰ ਜਹਿੰ ਦ੍ਰਿੜ੍ਹਤਾ ਹਿੰਦੁਨਿ ਕੇਰੀ। ਤਹਿੰ ਤਹਿੰ ਜ਼ੋਰ ਪਾਇ ਕਰਿ ਜ਼ੋਰੀ[7]। ਜਿਸ ਨੇ ਅਜ਼ਮਤ ਕਿਛੁ ਦਿਖਰਾਈ। ਤਿਸ ਤੇ ਹਟਕ ਰਹਨੋ ਪਛੁਤਾਈ॥ ੫॥ ਬਨਨੋ ਨ ਤੁਰਕ, ਕਰਨੋ ਹਠ ਜਾਂਹੀ। ਅਰੁ ਅਜ਼ਮਤ ਦੀਨਸਿ ਕਿਮ ਨਾਂਹੀ। ਤਤਛਿਨ ਤਿਸੈ ਗਹੈ ਸੰਘਾਰੈ। ਅਰੁ ਤਿਸਕੋ ਪੱਖੀ ਗਹਿ ਮਾਰੈ ॥

---

[1]ਤਮਾਕੂ ਦਾ ਧੂਆਂ। [2]ਮੂੰਹ ਅਖਾਂ ਤੇ ਨੱਕਾਂ ਵਿਚ। [3]ਮੁਗ਼ਲ ਜ਼ਾਤੀ। [4]ਵੱਟੀ ਮਤੀ। [5]ਬਹੁਤ ਬੁਰਾ। [6]ਜੋ ਚਾਹੁਣ ਸੋ ਦੇਂਦੇ ਹਨ (ਇਸ ਤਰ੍ਹਾਂ) ਦੀਨ ਵਿਚ ਆਂਵਦੇ ਹਨ। [7]ਨੀਵੇਂ ਕੀਤੇ।

*ਪਾਃ—ਜਗ ਮੈਂ। †ਪਾਃ—ਮਗ ਮੈਂ।

ਏ ॥ ਮਹਾਂ ਕ੍ਰੂਰ ਕਰਮਾ ਮਤਿ ਮੰਦ। ਕਾਜ਼ੀ ਮੁੱਲਾਂ ਮੁਜ਼ ਬਿਲੰਦ। ਜਿਮ ਹਿੰਦੁਨਿ ਪਰ ਹੁਇ ਕਠਨਾਈ। ਤਿਮ ਨੁਰੰਗ ਕੋ ਦੇਤਿ ਸਿਖਾਈ ॥ ੭ ॥ ਪੁਰਬ ਸੋ ਗੁਰ ਘਰ ਕੇ ਦ੍ਰੋਹੀ। ਕਹਤਿ ਸੁ[1] ਮੰਦ ਬਾਤ ਜਿਮ ਹੋਹੀ। ਸ਼ਾਹੁ-ਜਹਾਂ ਬਿਗਰਨੋ ਜਬਿ ਹੀ ਤੇ। ਠਾਨਤਿ ਅਧਿਕ ਦ੍ਵੈਖ-ਭਬਿ ਹੀ ਤੇ ॥ ੮ ॥ ਕਹਿ ਕਹਿ ਕੂਰੇ ਕ੍ਰੋਧ ਉਪਾਵੈਂ। ਸਤਿਗੁਰ ਘਰ ਸੋਂ ਬੈਰ ਬਧਾਵੈਂ। [2]ਸੁਨਹੁ ਸ਼ਾਹੁ ਹਿੰਦੁਨਿ ਗੁਰ ਏਕ। ਜਿਸ ਕੋ ਮਾਨਹਿੰ ਦੇਸ਼ ਅਨੇਕ ॥੯॥ ਕਰਾਮਾਤ ਕੋ ਧਨੀ ਕਹਾਵੈਂ। ਜੋ ਜਿਮ ਚਾਹੈਂ ਤਿਮ ਦਿਖਰਾਵੈਂ। ਜਹਾਂਗੀਰ ਸ਼ਾਹੁ ਜੁ ਤੁਵ ਦਾਦਾ। ਤਿਨਹੁੰ ਹਕਾਰੇ ਹਿਤ ਅਹਿਲਾਦਾ ॥ ੧੦ ॥ ਗ੍ਵਾਲੀਏਰ ਕੋ ਦੁਰਗ ਮਝਾਰੇ। ਕਿਤਿਕ ਦਿਵਸ ਸੋ ਤਹਾਂ ਬਿਠਾਰੇ। ਰਹਨੋ ਤਹਾਂ ਸਾਧਨੋ ਚਾਲੀਸਾ। ਕਰਨੋ ਕਾਜ ਜਿਮ ਚਹਨੋ ਮਹੀਸ਼ਾ ॥ ੧੧ ॥ ਤਿਸ ਪਸ਼ਚਾਤ ਸਾਥ ਬਹੁ ਰਹੀ।ਜਹਿੰ ਲਗ ਸ਼ਾਹ ਜੀਅਨਿ ਜਗ ਲਹੀ।ਸ਼ਾਹਜਹਾਂ ਹੋਯੋ ਤਿਸ ਪਾਛੇ। ਰਹੀ ਸੰਗ ਕੁਛ ਦਿਨ ਬਧਿ ਆਛੇ ॥ ੧੨ ॥ ਬਿਗਰ ਪਰਨੋ ਤਬਿ ਸ਼ਾਹੁ ਰਿਸਾਧੇ। ਲਸ਼ਕਰ ਤਿਸ ਪਸ਼ਚਾਤ ਚਢਾਧੇ। ਤਿਨ ਕੋ ਸ੍ਰੀ ਅੰਮ੍ਰਿਤਸਰ ਥਾਨ। ਚਾਢ ਤੁਰਨ ਤਾਹੰ ਕੀਨ ਪਯਾਨ ॥ ੧੩ ॥ ਬਡੋ ਸੈਂਗ ਐਸੇ ਤਹਿੰ ਭਯੋ। ਲਸ਼ਕਰ ਇੰਦ੍ਰ ਲਰਤਿ ਹੀ ਛਯੋ[3]। ਗਨ ਸੁਭਟਾਨ ਅਰੁ ਹਯਾਨ ਖਪਾਧੇ। ਜਯਾਤ ਰਹਨ ਦਲ ਤ੍ਰਾਸਤ ਭਜਾਧੇ ॥ ੧੪ ॥ ਸ਼ਾਹਜਹਾਂ ਸੁਨਿ ਰਿਸਨੋ ਬਿਸਾਲਾ। ਪਠਾਨ ਲਗਨ ਲਸ਼ਕਰ ਜਿਮ ਕਾਲਾ। ਛਾਰ ਸੁਧਾਸਰ ਕੋ ਭਾਖ ਗਏ।ਜੇਗਲ ਦੇਸ਼ ਪ੍ਰਵੇਸ਼ਤ ਭਏ॥੧੫॥ ਪੁਨ ਤਹਿੰ ਜਾਇ ਤੁਰੰਗ ਕਾਢਵਾਏ। ਦਾਰਆਉਨ ਭਾਰ ਗੁਨ ਸਮੁਦਾਏ[4]। ਲੱਲਾ ਕੰਬਰ ਸੂਬੇ ਦੋਇਕਰੇ ਪਠਾਵਨਿ ਰਿਸ ਮੈਂ ਹੋਇ॥੧੬॥ਜੇਗਲ ਦੇਸ਼ ਜੰਗ ਕਰਿ ਭਾਰੇ। ਦੋਨਹੁੰ ਕੋ ਦਲ ਜੁਤ ਸੰਘਾਰੇ। ਪੁਨ ਕਰਤਾਰ ਪੁਰੇ ਮਹਿੰ ਲਰਿਓ।ਭਾਹੰ ਭੀ ਲਸ਼ਕਰ ਲਰ ਬਹੁਮਾਰਿਓ॥੧੭॥ਆਬ ਗਾਦੀ ਪਰ ਤਿਸ ਕੋ ਪੋਤਾ।ਦੀਰਘ ਕਰਾਮਾਤ ਕੋ ਪੋਤਾ[5]। ਦਾਰਸ਼ਕੋਹ ਮਿਲਨੋ ਤਿਸ ਜਾਈ। ਅਪਨੋ ਹਕੀਕਤਿ ਸਕਲ ਸੁਨਾਈ ॥ ੧੮ ॥ ਦੇਤਿ ਰਹਨੋ ਤਿਸ ਕੋ ਉਪਦੇਸ਼ਾ—ਕਰਿ ਭ੍ਰਾਤਾ ਸੋਂ ਜੁਧਾਵਸ਼ੇਸ਼ਾਹਮ ਸੈਂਗੀ ਤੁਵ ਲਰਬ ਮਾਂਹਿ।ਸਿਵਕ ਸੈਨ ਸਕਲਾਹੰ ਪਾਹ ॥੧੯॥ ਅਪਰ ਭੂਪ ਲੈਂ ਸੈਂਗ ਮਿਲਾਇ। ਜਨੋਂ ਤਨੋਂ

[1]ਭਾਵ ਕਾਜ਼ੀ ਆਦਿ ਕਹਿੰਦੇ ਹਨ। [2]ਨਾਮ ਦੇ ਗਿਆ। [3]ਦਰੀਆਵਾਂ ਦੇ ਹੇਠਲ (ਆਸੇ) ਬਹੁਤੇ ਭੂਕਾਂ ਵਾਲੇ (ਘੋੜੇ)। [4]ਜਥਾਜ਼।

ਤੁਝ ਕੋ ਕਰੈਂ ਸੁ ਰਾਇ[1]। ਪਤਿਸ਼ਾਹਿਤ ਕੋ ਮਾਲਿਕ ਅਹੈਂ। ਤੇਰੋ ਸਾਥ ਸਦਾ ਨਿਰਬਹੈ*–੧੨੦। ਅਸ ਮਸਲਤ ਬਹੁਤੀ ਸਿਖਲਾਈ।ਚਹਤਿ ਭਯੋ ਤੁਮ ਸੈਗ ਲਰਾਈ। ਦਾਰਸ਼ਕੋਹੁ ਸਾਥ ਕਰਿ ਪਸਾਰਾ। ਬੈਰ ਠਾਨ ਚਹਿ ਤੁਮਹਿੰ ਬਿਗਾਰਾ॥੨੧॥ ਤੁਮਰੇ ਭਯੋ ਖੁਦਾਇ ਸਹਾਈ।ਪਤਿਸ਼ਾਹਿਤ ਸਭਿ ਜਗ ਕੀ ਪਾਈ। ਅਧਿ ਸੋ ਦੇਸ਼ ਤੁਮਾਰੇ ਰਹੈ।ਭਲੋ ਆਪ ਕੋ ਜੋ ਨਹਿੰ ਚਹੈ ॥ ੨੨ ॥ ਕਰਾਮਾਤ ਕੋ ਧਨੀ ਕਹਾਵੈ। ਹਿੰਦੂ ਭੇਟ ਅਸੰਖ ਚਢਾਵੈਂ। ਸਭਿਹਿਨਿ ਕੋ ਦੈ ਨਿਜ ਉਪਦੇਸ਼।ਸੇਵਕ ਕੀਨਸਿ ਦੇਸ਼ ਅਸ਼ੇਸ਼॥੨੩॥ਅਧਿ ਤਿਸ ਕੋ ਨਿਜ ਨਿਕਟਿ ਹਕਾਰੇ। ਕਰਾਮਾਤ ਕੋ ਲਾਨ ਉਚਾਰੋ। ਜੋ ਕੁਛ ਕਹੋ ਸੁ ਦੈ ਦਿਖਰਾਇ। ਹਰਖ ਉਪਾਵਹੁ ਅਚਰਜ ਪਾਇ ॥ ੨੪॥ ਨਾਹ ਤ ਸ਼ਰ੍ਹਾ ਬਿਖੈ ਲੈ ਆਵਹੁ। ਬੰਛਤਿ ਰਿਦੈ ਮਨੋਰਥ ਪਾਵਹੁ। ਹਿੰਦੁਨਿ ਕੋ ਅਲੇਖ ਬਡ ਭਾਰੇ। ਇਸ ਬਿਨ ਸੋ ਹੁਇ ਤੁਰਕ ਸੁਖਾਰੇ[2] ॥ ੨੫॥ ਲਾਖਹੁੰ ਇਨ ਕੇ ਕਹੇ ਮਝਾਰ। ਜਿਮ ਇਹ ਕਹਿਤ ਕਰਤ ਤਿਮ ਕਾਰ। ਦੀਨ ਲੈਨਿ ਕਹੁ ਇਹ ਉਪਦੇਸ਼ਹਿੰ। ਆਇ ਸ਼ਰ੍ਹਾ ਮਹਿੰ ਹਿੰਦੂ ਅਸ਼ੇਸ਼ਹਿੰ॥੨੬॥ ਅਪਨਿ ਆਪ ਕੋ ਗੁਰੂ ਕਹਾਵੈਂ। ਸਭਿਹਿਨ ਤੇ ਨਿਜ ਚਰਨ ਪੁਜਾਵੈਂ। ਰਾਹੁ ਸ਼ਰ੍ਹਾ ਇਹੁ ਮਾਨਹਿੰ ਜਬੈ । ਬਿਨਾ ਕਹੇ ਤੁਰਕ ਸੁ ਹੁਇ ਸਭ ॥੨੭॥ ਦੋ ਮਹਿੰ ਭਲੀ ਬਾਤ ਇਕ ਹੋਇ। ਅਜ਼ਮਤ ਕਹੈ ਦੋਹਿੰ ਗੀ ਸੋਇ। ਕਿਤੀ ਬਿਧਿਨਿ ਅਨਬਨ ਬਨਿਵਾਵਹੁ[3]। ਅਦਭੁਤ ਦੇਖਹੁ ਉਰ ਹਰਖਾਵਹੁ ॥ ੨੮॥ ਨਾਂਹਿ ਤ ਅਲਪ ਜਤਨ ਤੇ ਸਾਰ। ਹਿੰਦੂ ਤੁਰਕ ਬਨਹਿੰ ਇਕ ਬਾਰੇ। ਇਸ ਤੇ ਨੀਕੀ ਬਾਤ ਨ ਔਰ। ਪਠਹੁ ਹਕਾਰਨ[4] ਹੈਂ ਜਿਸ ਠੌਰ॥ ੨੯॥ ਵਸਤੁ ਜੁ ਅਪਨੇ ਹਾਥ ਨ ਆਵੈ। ਤਿਹ ਕਹਿ ਦੇਵਹੁ ਤੁਰਤ ਮੰਗਾਵੈ। ਜਬ ਕੁਛ ਸੁਧ ਕਿਸ ਬਿਧਿ ਤੇ ਲੀਨਾ। ਤਬਿ ਤੁਮ ਕਹੈ,ਕਰਾਹੁ ਸੋ ਦੀਨਾ[5] ॥੩੦॥ ਇਮ ਕਾਜ਼ੀ ਮੁੱਲਾਂ ਉਲਮਾਉ[6]। ਕਾਹ ਕਹਿ ਬਹੁਬਿਧ ਬਾਕ ਪ੍ਰਭਾਉ[7]। ਭਲੇ ਪ੍ਰਬੋਧੈਂ ਲਾਭ ਦਿਖਾਵਹਿੰ। 'ਫਲਹਿ ਮਨੋਰਥ ਤੋਹ ਜਨਾਵਹਿੰ[8] ॥੩੧॥ ਅਜ਼ਮਤ ਸੋਂ ਹੋਵਹਿੰ ਭਰਪੂਰ। ਕਿਧੌਂ ਪੁਰਖ ਸਾਹਬ

---

[1]ਰਾਜਾ। [2]ਇਸ (ਗੁਰੂ ਜੀ ਨੂੰ) ਬਿਨਾ (ਸਮ) ਉਹ (=ਹਿੰਦੂ) ਤੁਰਕ ਭੈਤਾਂ ਹੋ ਜਾਣਗੇ। (ਅ) ਇਸ (ਅਲੇਖ) ਦੇ ਟੁੱਟਿਆਂ ਨੂੰਹੇ ਤੁਰਕ ਹੋ ਜਾਣਗੇ। [3]ਕਿਤਨੀਆ ਅਣ ਬਣ ਰੀਤੀਆਂ (ਦਿਨਾਂ ਪਾਸੋਂ ਬਨਵਾਵੇ। [4]ਬੁਲਾ ਭੇਜੋ। [5]ਮੈਂ ਕਰ ਦੇਣਗੇ। [6]ਆਲਮ ਫਾਜ਼ਲ। [7]ਪ੍ਰਭਾਵ (ਅਸਰ) ਵਾਲੇ ਵਾਕ। [8]ਤੈਨੂੰ (ਉਹ ਗਲ) ਦੱਸਦੇ ਹਾਂ (ਅਸੀਂ ਕਿ) ਜਿਸ ਨਾਲ ਤੇਰਾ ਮਨੋਰਥ ਸਿਧ ਹੋ ਜਾਵੇ।

*ਏਹ ਛਿਪ ਰਾਸ ਦੇ ਨੰਮੇ ੧੮ ਅੰਕ ੧੬ ਵੀ ਹੋਣਗੇ ਨੂੰਕ।

ਸ਼ਾਹ[1]। ਕਯੋਂ ਇਲਮ ਕੋ ਹੈ ਉਲਮਾਉ। ਕੈ ਖ਼ੁਦਾਇ ਕੋ ਸੁਮਗ ਜਨਾਉ ॥ ੩੨ ॥ ਸ਼ਾਹ ਆਪ ਤੁਮ ਦਾਨਸ਼ਵੇਦ। ਸਭਿ ਕੋ ਸਮਝਹੁ ਮਗਜ਼ ਬਿਲੰਦ। ਤਉ ਹਮੈ ਕਹਿਬੋ ਇਮ ਬਨੈ। ਜਿਸ ਤੇ ਪ੍ਰਾਪਤਿ ਹੁਇ ਹਿਤਸਨੈ ॥੩੩॥ ਇਕ ਤੌ ਪਾਛਲ ਬੈਰ ਮੰਝਾਰਹੁ। ਅਜ਼ਮਤ ਬਹੁਤ ਪ੍ਰਕਾਰ ਨਿਹਾਰਹੁ। ਜੋ ਨ ਹੋਇ ਤੌ ਮੁਸ਼ਕਲ ਕਰੋ[2]। ਤਿਨ ਕੋ ਧਮ ਜ਼ੋਰ ਤੇ ਹਰਹੁ[3]॥ ੩੪॥ ਸੁਨਤਿ ਸ਼ਾਹੁ ਕੇ ਮਨ ਮੈਂ ਭਾਈ। ਮਿਲਿ ਮੁਢਨਿ ਜੋ ਬਾਤ ਬਤਾਈ। –ਰਾਜ ਤੇਜ ਮੇਰੋ ਹੁਇ ਹਾਨੀ–॥ ਮੂਰਖ ਨੈ ਇਹ ਬਾਤ ਨ ਜਾਨੀ॥ ੩੫॥ –ਸਾਹਿਬ ਕਰਾਮਾਤ ਜੋ ਨਰ ਹੈਂ। ਚਿਤ ਬਾਂਛਨਿ ਕੋ ਤਤਛਿਨ ਕਰਿ ਹੈਂ। ਤਿਨ ਸੋਂ ਬਨਹਿ ਬੇਨਤੀ ਕਰਨੀ। ਹਲਤ ਪਲਤ ਸੁਖਦਾ ਇਮ ਬਰਨੀਂ– ॥੩੬॥ਪਤਿਸ਼ਾਹਿਤ ਪ੍ਰਾਪਤਿ ਤੇ ਗਰਬਾਨਿਜ ਕੋ ਬਡੋ ਲਖਹਿ ਲਘੁ ਸਰਬ –ਮੋਹਿ ਸਮਾਨ ਨ ਜਗ ਮਹਿੰ ਆਨ। ਬਲ ਜੁਤਿ ਦਾਨਸ਼ਵੇਦ ਮਹਾਨ– ॥ ੩੭ ॥ ਪਦਰ ਜਿ ਦਾਦਾ ਤਿਨ ਲਘੁ ਜਾਨੇ। ਅਪਰਨਿ ਕੀ ਕਯਾ ਬਾਤ ਬਖਾਨੈ।–ਮੁਝ ਸਮ ਅਕਲ ਨ ਤਿਨ ਮੈਂ ਹੋਈ। ਕਰਿ ਨ ਸਕਹਿਂ, ਮੈਂ ਕਰਿ ਹੌਂ ਜੋਈ–॥੩੮॥ਇਮ ਲਖਿ ਕਰਿ ਅਫਰਨੋ ਹੰਕਾਰੀ।ਸਭਿਨਿ ਸੰਗ ਬਿਗਰਨੋ ਬੁਧਿਹਾਰੀ।ਜਿਨਕੋ ਏਕ ਬਾਕ ਤੇ ਹੋਵੈ।ਏਤੋ ਬਨਨੋ ਕਹਤਿ ਹੀ ਖੋਵੈ[4]॥੩੯॥ ਤੁਛ ਪਦਾਰਥ ਜਗ ਕੋ ਪਾਇ।ਤਿਨ ਸੋਂ ਅਰਨਿ ਚਹਨੋ ਚਿਤ ਚਾਇ।ਕਯਾ ਪ੍ਰਾਪਤਿ ਫਲਹੈ,ਨਹਿੰ ਜਾਨਨੋ।ਸਕਲ ਹਾਨ ਲਹਿ,ਇਮ ਨ ਪਛਾਨਨੋ ॥੪੦॥

ਇਤਿ ਸ਼੍ਰੀ ਕੁਰ ਪ੍ਰਤਾਪ ਸੂਰਜ ਗ੍ਰੰਥੇ ਤਤਕਾ ਕਾਸੇ 'ਨੌਰੰਗ' ਪ੍ਰਸੰਗ ਕਰਨੰ ਨਾਮ ਚੌਤੀਸੁਮੀ ਅੰਸੁ ॥ ੩੪ ॥

੩੪. [ਔਰੰਗਜ਼ਬ ਦੀ ਸ਼ਤਿਗੁਰਾਂ ਨੂੰ ਚਿੱਠੀ]।

ਦੋਹਰਾ ॥ ਮਿਲਿ ਸੁਬੇ ਉਮਰਾਵ ਜੇ ਬਹੁਰ ਮੁਲਾਨੇ ਬ੍ਰਿੰਦ। ਨੌਰੰਗ ਕੋ ਸਮੁਝਾਵਹੀਂ ਗੁਰ ਦਿਸ਼ਿ ਦ੍ਰੋਹਿ ਬਿਲੰਦ ॥ ੧ ॥ ਚੌਪਈ ॥ 'ਦਾਰਸ਼ਕੋਹ ਸਹਾਇਕ ਭਏ।ਮਿਲੇ ਪਰਸਪਰ ਪ੍ਰੀਤੀ ਕਿਏ।ਜਮ ਭ੍ਰਾਤਾ ਭਾ ਸ਼ਤ੍ਰੁ ਹਮਾਰੋ। ਤਬਾ ਗੁਰ ਹਰਿਰਾਇ ਬਿਚਾਰੋ[1]॥੨॥ਸੁਨਿ ਔਰੰਗ ਉਰ ਬਿਖੈ ਰਿਸਾਯੋ। ਮਕਰ ਫਰੇਬਨਿ ਕੋ[2] ਲਿਖਵਾਯੋ। ਕੇਤਿਕ ਉਪਾਲੰਭ ਇਸ ਭਾਏ। 'ਘਰ ਸ਼ਾਹ ਨਾਨਕ ਫਕਰ ਸਦਾਏ ॥੩॥ਸਭਿ ਕੋ ਦੇਖੈਂ ਏਕ ਸਮਾਨੇ। ਮਿੱਤ੍ਰ ਸ਼ੱਤ੍ਰੁ ਕਿਸਹੂੰ ਨਹਿੰ ਜਾਨੇ। ਦਾਰਾ ਕੀ ਤੁਮ ਕਰੀ ਹਿਮਾਇਤ। ਸਲਤਨੈ

[1]ਅਕਲਮੰਦ [ਅਃ, ਸ਼ਾਹਿਬ ਸ਼ਹਿਰ]। [2]ਔਖਿਆਂ ਕਰੇ (ਉਨ੍ਹਾਂ ਨੂੰ)। [3]ਜਿਨਾਂ ਦੇ ਇਕ ਬਚਨ ਦੇ ਕਹਿਣ ਨਾਲ (ਜੇ ਕਹਿਣ) ਹੈ ਜਾਵੇਗਾ (ਅਰ) ਇਤਨਾਂ ਬੰਦਿਆਂ (ਸਮਾਜ) ਕਹਿਂਦੇ ਸਾਰ ਖੁੱਸ ਜਾਵੇਗਾ। [4]ਅਕਰ ਤੇ ਫਰੇਬ (ਦੀ ਚਿੱਠੀ)।

ਦੀਨਸਿਦੇਸ਼ ਵਲਾਇਤ॥੪॥ਸੋ ਮੈਂ ਪਕਰਿਦਿਯੋ ਮਰਿਵਾਇਕਛੁਨਤੁਮਰੀ ਭਈ ਸਹਾਇ। ਭਈ ਸੁ ਭਈ ਬੀਤ ਸਭਿ ਗਈ। ਅਬਿ ਮਨ ਕਰਹੁ ਸਫਾਈ ਨਈ ॥੫॥ ਹਮ ਸੋਂ ਮਿਲਹੁ ਆਨਿ ਅਬਿ ਆਪ। ਸਥਿਰ ਤਖਤ ਪਰ ਸਹਿਤ ਪ੍ਰਤਾਪ। ਮਿਲਿਬੇ ਕੀ ਬਹੁ ਮੁਝ ਕੋ ਲਾਲਸ। ਤੁਮ ਭੀ ਆਵਹੁ ਕਰਹੁ ਨ ਆਲਸ[1] ॥ ੬ ॥ ਲਿਖਯੋ ਸ਼ੈਕਨਾਮਾ ਇਸ ਰੀਤਿ। ਅਤਿ ਮਤਿਮੰਦ ਕਪਟ ਧਰਿ ਚੀਤ। ਸਨੇ ਸਨੇ ਸਤਿਗੁਰ ਢਿਗ ਆਯੋ। ਪਠਿ ਕਰਿ ਸਗਲ ਪ੍ਰਸੰਗ ਸੁਨਾਯੋ ॥੭॥ਸ਼੍ਰੀ ਅੰਤਰਜਾਮੀ ਸਭਿ ਜਾਨੀ।–ਕਪਟ-ਮਤੀ ਤੁਰਕੇਸ਼ੁਰ ਠਾਨੀ–। ਤਿਸ ਮੂਰਖਤਾ ਲਖਿ ਬਿਗਸਾਏ।–ਸੈਭਨਿ ਸੋਂ ਇਹ ਦ੍ਰੋਹ ਕਮਾਏ–॥ ੮ ॥ ਤਬਿ ਜਬਾਬ ਖਤ ਕੋ ਲਿਖਵਾਯਹੁ।'ਹਮੇ ਜੁ ਮਿਲਨੇ ਹੋਤੁ ਬੁਲਾਯਹੁ। ਤੋ ਸੈਗ ਨਹਿੰ ਕੁਛ ਕਾਮ ਹਮਾਰਾ। ਨਹੀਂ ਦੇਸ਼ ਕੋ ਰਾਜ ਉਦਾਰਾ ॥੯॥ ਤੇਰੇ ਦਾਮ ਨਹੀਂ ਹਮ ਦੇਨੇ। ਅਰੁ ਨਹਿੰ ਖਾਹਿਸ਼ ਤੁਮ ਤੇ ਲੈਨੇ। ਪੀਰ ਮੁਰੀਦੀ ਨਾਂਹਿਨ ਕੋਈ। ਕੌਨ ਹੇਤੁ ਕਰਿ ਮਿਲਿਬੋ ਹੋਈ ॥ ੧੦ ॥ ਅਰੁ ਜੋ ਦਾਰਸ਼ਕੋਹ ਪ੍ਰਸੰਗ। ਸਲਭਨ ਦੇਨਿ ਲਿਖਯੋ ਹਮ ਸੈਗ। ਅਟਲ ਸੁ ਛੱਤ੍ਰ ਤਖਤ ਤਿਸ ਦੀਨੋ। ਸਦਾ ਦੀਨ ਕੋ ਦੁਖੀ ਨ ਲੀਨੋ[2] ॥੧੨॥ ਦਾਨਸ਼ਵੰਦ ਦੁਨੀ ਲਖਿ ਢਾਨੀ[3]। ਤਜਾਗੀ,ਲੈਬੇ ਕਹੁ ਨਹਿੰ ਮਾਨੀ। ਕਰਹਿ ਦੀਨ ਕੀ ਸਦ ਪਤਿਸ਼ਾਹੀ। ਅਚਲ ਬਿਸਾਲ ਚਲੈ ਕਬਿ ਨਾਂਹੀ ॥੧੨॥ ਜਿਸ ਪਰ ਮਿਹਰ ਰੱਬ ਕੀ ਹੋਇ। ਦਾਰਸ਼ਕੋਹ ਮਨਿੰਦੈ ਸੋਇ। ਪਤਿਸ਼ਾਹਿਤ ਹਮ ਤੇ ਨਹਿੰ ਲੀਨੀ। ਲਈ ਦੀਨ ਕੀ ਸਲਭਨ ਪੀਨੀ[4]॥੧੩॥ਜੋ ਦਿਲ ਸ਼ੁਭੈ[5] ਤੁਮਾਰੇ ਲਹੈ।ਦਾਰਾ ਸਲਭਨ ਨਹੀਂ ਕਿ ਅਹੈ[6]। ਤੌ ਤੁਝ ਖ਼ਾਬ ਬੀਚ ਦਿਖਰਾਵੈਂ। ਤਿਸ ਕੋ ਨਿਸ਼ਚਾ ਰਿਦੈ ਟਿਕਾਵੈਂ॥੧੪॥ਜਬਿ ਸੁਪਤਹੁ ਤੁਮ ਐਸੇ ਕਰਨਾ। ਦਾਰਸ਼ਕੋਹ ਧਰਾਨ ਉਰ ਧਰਨਾ।ਕਰਹੁ ਸੈਨ ਹੈ ਖ਼ਾਬ ਤੁਮਾਰੇ[7]।ਭਲੋ ਬੁਰੋ ਸਭਿ ਲੇਹੁ ਨਿਹਾਰੇ॥੧੫॥ ਕਰਹੁ ਕਪਟ ਘਟ ਦੇਹੁ ਮਿਟਾਇ[8]। ਜਾਨਹੁ ਸਭਿ ਕੋ ਏਕ ਖੁਦਾਇ[9]। ਇੱਤਯਾਦਿਕ ਲਿਖਿ ਗੁਰੁ ਪਠਾਯੋ।ਕਾਸਦ[10]ਲੈ ਅਵਰੰਗ ਪਹਿ ਆਯੋ॥੧੬॥ ਲੈ ਕਰਿ ਪਠਨੋ ਤਬੈ ਬਦਸ਼ਾਹੁ।ਦਾਰਾ ਕੀ ਜਿਸ ਬਿਖੈ ਸਲਾਹੁ।ਜਰਨੋ ਰਿਦੈ

[1] ਉਸ ਨੇ ਇਸ (ਦੁਨੀਆਂ ਦਾ) ਦੁਖਦਾਈ (ਰਾਜ) ਨਹੀਂ ਲਿਆ। [2]ਨਾਸ਼ਮਾਨ। [3]ਭਾਰੀ ਰਾਜ। [4]ਸ਼ੱਕ। [5]ਦਾਰਾ ਦੀ ਪਾਤਸ਼ਾਹੀ ਹੈ ਕਿ ਨਹੀਂ। [6]ਤੈਨੂੰ ਸੁਪਨਾ ਆਵੇਗਾ। [7]ਜੋ ਕਪਟ ਕਰਦੇ ਹੋ ਸੋ ਦਿਲੋਂ ਮਿਟਾ ਦਿਓ। [8]ਹਲਕਾਰਾ।

ਰਿਸ ਕਰਤਿ ਬਡੋਰੀ।ਬਸ*ਕਛੁ ਚਲਹਿ ਨਹੀਂ ਤਿਸ ਬੋਰੀ॥੧੭॥–ਅਬਿ ਭੀ ਮਾਇ ਕੋ ਕਛ ਨ ਜਾਨਾ। ਸਕਲ ਜਗਤ ਕੋ ਭਾ ਸਲਤਾਨਾ। ਲਿਖੀ ਸਿਫਤ ਦਾਰਾ ਕੀ ਫੇਰ। ਸ਼ਰ੍ਹਾ ਵਹਿਰ ਲੰਖਿ ਮਾਰਨੋ ਗੋਰਿ[1]–॥੧੮॥ ਇਮ ਗਿਨਤੀ ਮਨ ਗਿਨਤਿ ਬਿਸਾਲਾਨਿਸਾ ਭਈ ਭਾ ਸੁਪਤਨਿ ਕਾਲ। ਦਾਰਾ ਕੋ ਚਿਤਵਤਿ ਰਿਸ ਧਰੇ। ਦਰਿਰ ਪ੍ਰਧੈਕ ਪੌਢਿਬੋ ਕਰੇ॥੧੯॥ ਭਯੋ ਨੀਂਦ ਬਸਿ ਸੁਪਨੋ ਆਯੋ।ਦਾਰਸ਼ਕੋਹ ਨੂਰ ਦਰਸਾਯੋ। ਬੈਠਨੋ ਤਖਤ ਛੱਤ੍ਰ ਸਿਰ ਫੁਰੇ। ਮਹਾਂ ਜਲੂਸ[2] ਚਹੁੰ ਦਿਸ਼ਿ ਕਰੇ ॥ ੨੦॥ ਹੁਰਾਂ ਅਨਿਕ ਸਦੰਦਨਿ[3] ਗਾਵੈਂ। ਅਨਿਕ ਭਾਵ ਕਰਿ ਤਾਨ ਰਿਝਾਵੈਂ। ਚੁਰਤਿ ਚਮਰ ਚਹੁੰ ਦਿਸ਼ਿ ਚਲ ਚਾਲਾ[4]। ਚਮਤਕਾਰ ਨੈ ਰਹਨੋ ਉਜਾਲਾ ॥ ੨੧॥ ਦਾਸ ਅਨੇਕ ਖਰੇ ਕਰ ਜੋਰੇ। ਆਇਸੁ ਦੇਤਿ, ਕਰਤਿ ਸੋ ਦੌਰੇ। ਵੂਲ ਅਜਾਇਬ ਕੀ ਗਰ ਮਾਲਾ। ਚਹੁੰਦਿਸ਼ਿ ਬਿਥਰੀ ਸ਼ੋਭ ਬਿਸਾਲਾ ॥ ੨੨ ॥ ਚੋਆ ਚਾਰੁ ਅਤਰ ਖੁਸ਼ਬੋਇ। ਮਹਿਕਤਿ ਚਹੁੰਦਿਸ਼ਿ ਆਨੰਦ ਹੋਇ। ਕੰਚਨ ਕੋ ਮੰਦਰ ਮਨਿ ਖਚੇ। ਜਿਸ ਮਹਿ ਖਗ ਮ੍ਰਿਗ ਫੁੰਦਰ ਰਚੇ ॥ ੨੩ ॥ ਨੌਬਤ ਨਾਦ ਹੋਤਿ ਮੁਦਕਾਰੀ।ਬੀਨਾ ਬਜਹਿਂ ਅਨੇਕ ਪ੍ਰਕਾਰੀ। ਚਹੁੰਦਿਸ਼ਿ ਸੁਜਸੁ ਕਰਤਿ ਬਹੁ ਖਰੇ। ਦਾਰਸ਼ਕੋਹ ਹੁਕਮ ਕੋ ਕਰੇ ॥ ੨੪ ॥ ਬਹੁਤ ਬਾਹਨੀ ਭਟ ਬਰਿਆਰੇ[5]। ਵਾਹਨ ਅਨਿਕ ਪ੍ਰਕਾਰ ਸ਼ਿੰਗਾਰੇ। ਤਨਨੋ ਬਿਤਾਨ ਦੇਖਿ ਮਨਮੋਹਤਿ। ਸਹਬ ਸਮਾਜ ਸ਼ੋਭ ਤੇ[6] ਸੋਹਤਿ ॥੨੫॥ਆਪਨਯੋ ਪੁਨ ਪਿਖਿ ਬਿਕਰਾਲਾ। ਬੇਸ ਮਲੀਨ ਰੂਪ ਚੰਡਾਲਾ। ਭਰਨੋ ਟੋਕਰਾ ਬਿਸ਼ਟਾ ਸਾਥ। ਰਹਨੋ ਉਠਾਇ ਆਪਨੇ ਮਾਥ ॥੨੬ ॥ ਉਪਰ ਸੋਂ ਬਰਖਾ ਜਲ ਪਰੈ। ਚਖ ਮੁਖ ਪਰ ਸੋ ਬਿਸ਼ਟਾ ਢਰੈ। ਦੈ ਇਸ ਕੀ ਦਿਸ਼ਿ ਦੌਰਤਿ ਆਏ। ਮਾਰਿ ਲਸ਼ਟਕਾ ਦਯੋ ਹਟਾਏ ॥ ੨੭ ॥ ਹਟਨੋ ਤਹਾਂ ਤੇ ਤਿਨ ਕੋ ਮਾਰਨੋ। ਫਿਸਲਤਿ ਮੰਦਮੰਦਪਦ ਧਾਰਨੋ।ਪੁਨ ਸੋ ਮਾਰਤਿ ਕਰਤਿ ਪਲਾਇਨ।ਦੀਨ ਨਿਬਲ ਤੇ ਭਾਜਨੋ ਜਾਇ ਨ ॥ ੨੮ ॥ ਭੇਸ ਭਯਾਨਕ ਭੈ ਧਰਿ ਭਾਰੀ। ਭਾਜਤਿ ਗਮਨਨੋਂ ਗਿਰਨੋ ਅਗਾਰੀ।ਤਬਿਹੀ ਖੁਲੇਬਿਲੋਚਨ ਜਾਗਾ।ਸ੍ਰੀਗੁਰ ਕੋ ਬਚ ਸਿਮਰਨਿਲਾਗਾ॥੨੯॥–ਲਿਖ ਜੋ ਪਠਨੋ,ਸੁ ਮੁਝਸੋਂ ਦਯੋ–।ਬਹੁਤ ਬਿਸੂਰਤਿ ਸੰਕਟ ਕਯੋ। ਦਾਰਾ ਕੋ ਜਲੂਸ[2] ਬਡ ਦੇਖਾ। ਉਰ ਅਫਸੋਸਤਿ

[1]ਮਾਰ ਪੈ ਟਿਆ ਦਾਰਾ ਨੂੰ। [2]ਦਰਬਾਰ [ਅ:, ਜਲੂਸ=ਤਖਤ ਸ਼ਾਹੀ ਪਰ ਬੈਠਣਾ]। [3]ਗਾਨ। [4]ਚੰਚਲ। [5]ਬਲਵਾਨ। [6]ਸ਼ੋਭਾ ਨਾਲ। *ਪਾ:–ਤਬ।

ਕ੍ਰੋਧ ਵਿਸ਼ੇਖਾ ॥੩੦॥–ਇਹ ਕਜਾ ਭਯੋ ਨ ਜਾਨਜੋ ਗਯੋ। ਸਿਹਰ[1] ਕਿਧੌਂ ਹਿੰਦੁਨਿ ਕੁ ਰ ਕਿਧੌ–। ਦੁਬਿਧਾ ਚਿਤ ਮਹਿੰ ਭਾ ਮਨ ਭੰਗ। ਕਹਿ ਨ ਸਕਹਿ ਪ੍ਰਸੰਗ ਕਿਹ ਸੰਗ ॥ ੩੧ ॥ ਬਹੁਤ ਬਿਚਾਰਤਿ ਕ੍ਰੋਧ ਬਢਾਇ। ਸਮਝਜੋ ਨਹਿੰ ਮੂਰਖ ਇਸ ਭਾਇ[2]।–ਸ਼੍ਰੀ ਹਰਿਰਾਇ ਸੰਗ ਕਰਿ ਦ੍ਵੈਸ਼। ਤਿਨਹੁ ਕੀਨਿ ਇਹ ਸਿਰਰ[3]*ਵਿਸ਼ੇਸ਼ਾ॥੩੨॥ਮੋਹਿ ਦਸ਼ਾ ਕੈ ਸੀਦਿਖਰਾਈ। ਦਾਰਾ ਕੋ ਪਾਤਿਸ਼ਾਹੁ ਬਨਾਈ। ਪਠੌਂ ਸੈਨ ਗਹਿਵਾਇ ਮੰਗਾਵਉਂ। ਮੈਂ ਅਪਨੀ ਅਬਿ ਸ਼ਕਤਿ ਦਿਖਾਵਉਂ–॥੩੩॥ਇਮ ਨਿਸ਼ਚੈ ਕਰਿ ਮੂਰਖਮਾਨੀ। ਕੀਨਿ ਬਾਹਨੀ ਤਯਾਰ ਮਹਾਨੀ। ਇਕ ਉਮਰਾਵ ਪਠਜੋ ਕਹਿ ਐਸੇ। 'ਗੁਰ ਕਉ ਲਯਾਵਹੁ ਜੈਸੇ ਕੈਸੇ ॥ ੩੪ ॥ ਜੋ ਕਰਿ ਜੰਗ ਕਰੈ ਅਰ ਪਰੈ। ਸਨਮੁਖ ਲੋਹ ਤੁਮਹੁ ਸੋਂ ਕਰੈ। ਤੂਰਨ ਲਿਖਹੁ ਮੋਹਿ ਦਿਸ਼ਿ ਫੇਰਿ। ਬਹੁ ਲਸ਼ਕਰ ਭੇਜਉਂ ਬਿਨ ਦੇਰਿ॥੩੫॥ਕਰਹੁ ਸੰਘਾਰਨਿ ਕੈ ਗਹਿ ਲਯਾਵਹੁ। ਨਹਿੰ ਮਾਰਗ ਮਹਿੰ ਬਿਲਮ ਲਗਾਵਹੁ'। ਜੰਗ ਸਮਿੱਗ੍ਰੀ ਲੈ ਕਰਿ ਸਭੈ। ਤੋਪ ਤੁਪਕ ਸਮੁਦਾਇਨਿ ਤਬੈ ॥ ੩੬ ॥ ਗਮਨਜੋ ਦਿੱਲੀ ਤੇ ਕਰਿ ਕੂਚ। ਏਕ ਮਜਲ ਉਮਰਾਵ ਪਹੁਚਿ। ਭਈ ਜਾਮਨੀ ਕੀਨਸਿ ਡੇਰਾ। ਖਾਨ ਪਾਨ ਕਰਿ ਸੁਪਤਿ ਬਸੇਰਾ॥੩੭॥ਕੁਛ ਕਾਢੋ ਆਮਿਖ ਰਹਿ ਗਯੋ। ਭੁੱਖਨਿ ਕੀਨਿ ਸੁਪਤਿ ਸੋ ਭਯੋ। ਬਿਨਾ ਹਾਜ਼ਮੇ,ਹੈਜ਼ਾ ਹ੍ਵੈ ਕੈ। ਸੋ ਮਰਿ ਗਯੋ ਤਹਾਂ ਦੁਖ ਪੈ ਕੈ ॥੩੮॥ ਪ੍ਰਾਤਿ ਭਈ ਤਿਸ ਕੋ ਦਫਨਾਯੋ। ਲਿਖਿ ਅਵਰੈਗ ਕੇ ਨਿਕਟਿ ਪਠਾਯੋ। ਤਹਿੰ ਤੇ ਸੋ ਲਸ਼ਕਰ ਹਟਿ ਗਯੋ।ਮਹਾਂ ਸ਼ੋਕ ਤਿਨ ਹ੍ਰਿਦੈ ਮੈਂ ਭਯੋ ॥ ੩੯ ॥ ਕੋਤਿਕ ਦਿਨ ਬਿਤਾਇ ਕਰਿ ਫੇਰ। ਨੈਹਿੰ ਮੁਰਾਦ[4] ਕੋ ਪ੍ਰਾਪਤਿ ਹੇਰਿ। ਅਪਰ ਕੁਮੀਨਿ ਤਯਾਰੀ ਉਮਰਾਵ। ਦੈ ਕਰਿ ਲਸ਼ਕਰ ਜੰਗ ਬਨਾਵ॥੪੦॥ ਸ਼ਾਹੁ ਨਿਕਟਿ ਭ ਰੁਖਸਤ ਹੋਇ। ਗਮਨਜੋ ਮਗ ਆਵਨਿ ਕੋ ਸੋਇ।ਕਿਤਿਕ ਮਜਲ ਜਬਿ ਚਲਿ ਕਰਿ ਆਯੋ।ਤੋਪ ਜੰਬੂਰ ਜੰਜੈਲਨਿ ਲਯਾਯੋ ॥ ੪੧ ॥ ਤਿਸ ਕੋ ਭਯੋ ਰੋਗ ਇਸ ਭਾਂਤੀ। ਜਲਿਬੋ ਲਗੀ ਅਚਾਨਕ ਛਾਤੀ। ਅਸਵਾਰੀ ਪਰ ਚਢਜੋ ਨ ਜਾਇ। ਜਨੋਂ ਹਾਲਹਿ ਭਜੋਂ ਹਾਡ ਚੁਟਾਇੰ ॥੪੨॥ ਕੋਤਿਕ ਦਿਨ ਮਗ ਮਹਿੰ ਪਰਿ ਰਹਜੋ। ਨੀਠ ਨੀਠ

---

[1]ਜਾਦੂ। [2]ਇਸ ਦਾ (ਅਸਲੀ) ਭਾਵ। [3]ਮੈਂ ਦ੍ਵੈਸ਼ ਕੀਤਾ ਹੈ, ਉਨ੍ਹਾਂ ਨੇ ਤਾਂ ਇਹ ਕੁੱਝੀ ਗੱਲ ਕਰ (ਵਿਖਾਈ ਹੈ) [ਅ:, ਮੇਰ-ਕੁੱਝੀ ਗੱਲ]। [4]ਮਨੋਰਥ [ਅ:, ਮੁਰਾਦ-ਇਰਾਦਾ ਕੀਤਾ ਗਿਆ]।

*ਸ਼ੁਧ ਪਾਠ 'ਸਿਹਰ' ਹੋਸੀ।

ਦਿੱਲੀ ਮਗ ਲਹਜੋ। ਸੁਨਿ ਅਵਰੰਗ ਰਿਸਹਿ ਅਕੁਲਾਇ।–ਭਹਿੰ ਲੌ ਪਹੁੰਚਿ ਨ ਕੋਈ ਪਾਇ–॥੪੩॥ਪੜ੍ਹ ਕੇਤਿਕ ਦਿਨ ਬੀਤੇ ਜਬੈ।ਸ਼੍ਰੀ ਹਰਿ-ਰਾਇ ਸਿਮਰਿ ਕਰਿ ਤਬੈ। ਤ੍ਰਿਤਿਯੋ ਪੁਨ ਉਮਰਾਵ ਚਢਾਯੋ। ਹੁਇ ਦੁਖਸਦ ਮਾਰਗ ਗਮਨਾਯੋ ॥੪੪॥ ਸੋ ਭੀ ਕੁਛ ਦੂਖ ਤੇ ਮਰਿ ਗਯੋ।ਕਈ ਬਾਰ ਇਮ ਭੇਜਤਿ ਭਯੋ। ਆਧੇ ਪੰਥ ਨ ਉਲੰਘਜੋ ਕੋਈ। ਹੋਤਿ ਬਿਘਨ ਪੀਛੇ ਹਟਿ ਸੋਈ ॥੪੫॥ ਸੰਗਤਿ ਦਿੱਲੀ ਤੇ ਚਲਿ ਆਈ। ਬੰਦਨ ਕਰਿ ਅਕੋਰ ਅਰਪਾਈ। ਸੋ ਕਰ ਜੋਰਤਿ ਕਰਿ ਅਰਦਾਸ। 'ਸ਼੍ਰੀ ਗੁਰੂ ਜੀ! ਸਭਿ ਬਿਘਨ ਬਿਨਾਸ ॥ ੪੬ ॥ ਸ਼ਾਹੁ ਸੈਨ ਬਹੁ ਬਾਰ ਪਠਾਈ। ਭਏ ਬਿਘਨ ਤੁਮ ਲਗਿ ਨਹਿੰ ਆਈ'। ਸੁਨਿ ਕਰਿ ਸ਼੍ਰੀ ਹਰਿਰਾਇ ਬਖਾਨਾ। 'ਗੁਰੂ ਪਿਤਾਮੈ ਪ੍ਰਭੂ ਮਹਾਨਾ ॥ ੪੭ ॥ ਤਿਨ ਕੋ ਕਹਜੋ ਬਾਕ ਫੁਰਿ ਦੇਤਾ। –ਜੋ ਤੁਮ ਕੋ ਹੈ ਬਿਘਨ ਉਦੋਤਾ। ਸੋ ਤਤਕਾਲ ਹਟਹਿ ਦੁਖ ਪਾਵਹਿ। ਅਗਨਿ ਨਿਕਟਿ ਓਰਾ ਜਰ ਜਾਵਹਿ' ॥ ੪੮ ॥ ਤੁਮਰੇ ਨਿਕਟਿ ਨ ਆਵੈ ਕੋਈ। ਉਦਮ ਕਰਤਿ ਬਿਨਾਸ਼ਨਿ ਹੋਈ–। ਤਿਨ ਕੋ ਬਾਕ ਸਹਾਇਕ ਸਦਾ। ਦੁਸ਼ਟ ਬਿਨਾਸ਼ਕ ਹੈ ਜਦ ਕਦਾ' ॥ ੪੯ ॥ ਕਹਜੋ ਸਭਾ ਮਹਿੰ ਸ਼੍ਰੀ ਹਰਿਰਾਇ। ਸੁਨਿ ਸਿਖ ਭਾਖਹਿੰ 'ਤੁਮ ਦੁਖ ਭਾਇ। ਹੋਇ ਬਿਨਾਸ਼ਨ ਸ਼ੱਤ੍ਰੂ ਤੁਮਾਰੇ। ਕੋ ਸਮਰਥ ਜੋ ਸਕਹਿ ਨਿਹਾਰੇ'॥੫੦॥ ਉਤਹਿ ਸ਼ਾਹ ਕੋ ਕਹੋਤਿ ਮੁਲਾਨੇ। 'ਲਿਖਹੁ ਸਾਮਤਾ ਸਾਥ ਮਹਾਨੇ। ਜਿਸ ਤੇ ਪ੍ਰੀਤ ਸੁ ਜਾਨੀ ਜਾਇ। ਚਹੁ ਸੁ ਕਰਹੁ ਜਥਹਿ ਇਤ ਆਇ ॥ ੫੧ ॥ ਨਿਸ਼ਠੁਰ ਹਰਫ ਨ ਲਿਖੀਅਹਿ ਕੋਈ। ਕਰਿ ਸਨਮਾਨ ਹਕਾਰਹੁ ਸੋਈ। ਏਕ ਬਾਰ ਲਿਹੁ ਨਿਕਟਿ ਬਲਾਇ। ਪੁਨ ਬਰਤਹੁ ਜੈਸੇ ਚਿਤ ਆਇ' ॥ ੫੨ ॥

ਇਤਿ ਸ਼੍ਰੀ ਸੂਰਜ ਪ੍ਰਕਾਸ ਸੁਰਜ ਗ੍ਰੰਥੇ ਰਾਸੇ 'ਔਰੰਗ ਕੋ' ਪ੍ਰਸੰਗ ਕਥਨੰ ਨਾਮ ਦੁਤਯੋਸੀ ਅੰਸੁ ॥ ੪੫ ॥

੪੫. [ਔਰੰਗਜ਼ੇਬ ਦਾ ਦੂਤ ਸਤਿਗੁਰੂ ਜੀ ਪਾਸ ਆਯਾ]।

ਦੋਹਰਾ॥ਸੁਨਜੋ ਸਕਲ ਤਿਨਕੋ* ਕਹਜੋ ਔਰੰਗ ਸਹਿਤ ਪ੍ਰਮਾਦ। ਤਿਨਕੀ ਅਕਲ ਸਰਾਹਿ ਕੈ ਰਿਦੈ ਮਹਿਦ ਅਹਿਲਾਦ ॥ ੧ ॥ ਚੌਪਈ ॥ ਤਤਛਿਨ ਲਿਖਵਾਇਵ ਪਰਵਾਨਾ। 'ਰਾਮ ਦਾਸ ਕੇ ਤੁਮ ਬਡ ਥਾਨਾ। ਮਾਨਹਿੰ ਜਗ ਸਗਰੇ ਗੁਰ ਲਹੈਂ।–ਅਜ਼ਮਤ ਧਨੀ–ਲੋਕ ਸਭਿ ਕਹੈਂ

---

[1]ਗਜ਼ੇ (ਵਾਙੂ) ਗਲ ਜਾਂਦਾ ਹੈ। [2]ਤੱਕ ਸਕੇ। [3]ਭਾਵ ਸ਼ਰਦੀ ਕਾਫ਼ੀ ਆਦਿਕਾਂ ਦਾ। [4]ਕੂਮੱਚਤੀ ਨਾਲ।

*ਪਾ:–ਤੁਰਜੋ ਸ਼ਰੀਅਤ ਕੋ।

॥੨॥ ਆਵਤ ਰਹੈ ਹਮੇਸ਼ ਹਮਾਰੇ। ਮਿਲੇ ਬੋਲਨੋਂ* ਭਲੀ ਪ੍ਰਕਾਰੋ ਮਿਹਰ-ਬਾਨਗੀ ਅਧਿ ਭੀ ਕਰੀਅਹਿ। ਦਰਸ਼ਨ ਦਿਹੁ ਸੰਸੈ ਸਭਿ ਹਰੀਅਹਿ ॥੩॥ ਮੋ ਕਹੁ ਅਜ਼ਮਤ ਆਇ ਦਿਖਾਵਹੁ। ਮਗ ਖੁਦਾਇ ਕੇ ਬਾਕ ਸੁਨਾਵਹੁ[1]। ਇੱਤਯਾਦਿਕ ਲਿਖਿ ਕਰਿ ਪਰਵਾਨਾ। ਬਿਨੈ ਸਹਿਤ ਅਰੁ ਨਿਜ ਥਲਨਾਨਾ ॥ ੪ ॥ ਦੇ ਕਰਿ ਦੂਤ ਪਠਨੋ ਤਤਕਾਲਾ। 'ਦੇਰ ਨ ਕਰਹੁ ਲਜ਼ਾਉ ਦਰਹਾਲਾ[2]'। ਦਿੱਲੀ ਪੁਰਿ ਤੇ ਕੀਨਿ ਪਯਾਨਾ। ਸਤਿਗੁਰ ਕੋ ਘਰ ਜਿਸ ਪੁਰਿ ਜਾਨਾ ॥ ੫ ॥ ਭੂਰਨ ਗਮਨਨੋ ਮਾਰਗ ਸਾਰਾ। ਕ੍ਰਮ ਕ੍ਰਮ ਉਲੰਘਿ ਗਯੋ ਹਿਤ ਧਾਰਾ। ਰੋਪਰ ਪੁਰਿ ਤੇ ਚਲਿ ਅਗਵਾਇ। ਕੀਰਤਪੁਰਿ ਪਹੁੰਚਨੋ ਤਬਿ ਜਾਇ ॥ ੬ ॥ ਤਹਾਂ ਪਹੁੰਚਿ ਤਿਨ ਕੀਨਸਿ ਡੇਰਾ। ਸ਼੍ਰੀ ਸਤਿਗੁਰ ਜਹਿ ਕਰਤ ਬਸੇਰਾ॥ ਸਹੰਸ੍ਰ ਦੋ ਸਹਸ[3] ਤਰੰਗ। ਉਤਰਨੋ ਪਰਨੋ ਰਹਿਤ ਨਿਤ ਸੰਗ ॥ ੭ ॥ ਵਾਹਨ ਪ੍ਰਗਟ ਖਰੇ ਬਹੁ ਮੇਲੇ। ਥਾਨ ਸੁਹਾਵਤਿ ਸੁਨੀਅਤਿ ਬੋਲੇ। ਰੰਗ ਰੰਗ ਕੇ ਸੁੰਦਰ ਘੋਰੇ। ਬਹੁ ਕੁਦਤਿ ਚੰਚਲ ਭਨ ਜੋਰੇ[4]॥ ੮॥ ਸੁਭਟ ਅਲੇਖ ਦਰਬ ਸਮੇਤ[5]। ਦੁਖਮ ਬਸਤ੍ਰ, ਸ਼ਸਤ੍ਰ ਸੋਂ ਹੇਤ। ਮਚ ਜੁੱਧ ਮੁਖ ਮੋਰਹਿ ਨਾਂਹੀ। ਐਸੇ ਦਲ ਉਤਰਨੋ ਪੁਰ ਮਾਂਹੀ ॥ ੯ ॥ ਕਿਤਿਕ ਸਿੱਖ ਸੇਵਕ ਸੰਗ ਰਹੈਂ। ਦਰਸਹਿੰ ਗੁਰੁ ਚਾਕਰੀ ਲਹੈਂ। ਕਿਤਿਕ ਲੋਹਂ ਧਨ ਨੌਕਰ ਰਾਖੇ। ਮਹਾਂ ਸੂਰ ਨਿਤ ਰਨ ਅਭਿਲਾਖੈਂ ॥ ੧੦ ॥ ਪੁਰੀ ਸੁਹਾਵਨ ਹੇਰੀ ਦੂਤ। ਲਸ਼ਕਰ ਪਰਨੋ ਬਨਨੋ ਸ਼ੁਭ ਯੂਤ[6]। ਸ਼੍ਰੀ ਹਰਿਰਾਇ ਗੁਰੁ ਸੁਖਕਾਰੀ। ਜਾਨੀ ਸਭਿ ਸੁਧ ਰਿਦੇ ਮਝਾਰੀ ॥ ੧੧ ॥ ਕਹਿ ਕਰਿ ਸੁੰਦਰ ਸਭਾ ਲਗਾਏ। ਗਿਲਮ ਗਲੀਚਾ ਪਟ ਬਿਛਵਾਏ। ਚੋਬਦਾਰ ਬਹੁ ਖਰੇ ਢਲੈਤ[7]। ਕੰਚਨ ਦੰਡ ਕਰਨਿ ਮਹਿ ਲੈਤ[8] ॥ ੧੨ ॥ ਚਾਰੁ ਚੰਦੋਵਾ ਚਿੱਤ੍ਰਤਿ ਜ਼ਰੀ। ਨਗ ਬਿਚ ਜੜਤੀ ਮੁਕਤਨਿ ਲਰੀ। ਰੇਸ਼ਮ ਕੀ ਛੈਰੈਂ ਸੁਠ ਤਾਨੀ। ਝਾਲਰ ਜ਼ਰੀ ਝੁਲਤਿ ਛਬਿ ਖਾਨੀ ॥ ੧੩ ॥ ਸਤਿਗੁਰ ਮੰਦ ਮੰਦ ਚਲਿ ਆਏ। ਬੈਠਿ ਸਿੰਘਾਸਨ ਮਾਂਹਿ ਸੁਹਾਏ। ਮਨੋ ਸ਼ਾਂਤਿਰਸ ਧਰਨੋ ਸਰੀਰਾ। ਗਯਾਨ ਵਿਰਾਗ ਭਰੇ ਉਰ ਧੀਰਾ ॥ ੧੪ ॥ ਚਮਰ ਚਾਰੁ ਢੋਰਤਿ ਦਿਸ਼ਿ ਚਾਰੀ। ਬਿਜਨਾਂ ਚਮਕਤਿ ਰਵਿ ਅਨੁਹਾਰੀ॥ ਅਨਿਕ ਮਸੰਦ ਮੇਵੜੇ

---

[1] ਛੇਤੀ। [2] ,੨੨੦੦। [3] ਬਲ ਵਾਲੇ। [4] (ਸਭ) ਸਾਮਾਨਾਂ ਨਾਲ ਸੂਰਮੇਂ ਭੁਸ਼ਤ ਹਨ। [5] ਤੁਹਨੀ ਮਿਰਯਾਦਾ। [6] ਤੂਰਮੇਂ। [7] ਦੱਥਾਂ ਵਿਚ ਲਏ ਹੋਏ। [8] ਜ਼ਰੀ ਨਾਲ ਚਿੱਤਰਿਆ ਹੋਇਆ। [9] ਪੱਖਾ।

*ਪਾ—ਮਿਲਬੋ ਕੋ ਸਦ।

ਆਏ। ਬਡ਼ੇ ਧਨਾਢ ਬਸਤ੍ਰ ਸ਼ੁਭ ਪਾਏ॥੧੫॥ਜੇ ਨੌਕਰ ਜੋਧਾ ਸਵਧਾਨਾ॥ ਬਸਤ੍ਰ ਸ਼ਸਤ੍ਰ ਸਜਿ ਕੈ ਬਿਧਿ ਨਾਨਾ। ਸਭਾ ਬਿਖੈ ਚਲਿ ਕੈ ਸਭ ਆਏ। ਪੰਗਤਿ ਲਾਇ ਬੈਠਿ ਸਮੁਦਾਏ॥ ੧੬॥ ਗਨ ਦੇਸ਼ਨਿ ਕੀ ਸੰਗਤਿ ਜੋਈ। ਦਰਸ਼ਨ ਹਿਤ ਉਤਰੀ ਪੁਰਿ ਸੋਈ। ਸਭਿ ਲੈ ਕਰਿ ਗੁਰ* ਭੇਟ ਬਿਸਾਲਾ। ਸਭਾ ਬਿਖੇ ਪਹੁੰਚੀ ਤਤਕਾਲਾ॥੧੭॥ ਦਰਸ਼ਨ ਪਿਖਤਿ ਹੋਹਿ ਅਰਦਾਸ। ਬੰਦਹਿੰ ਚਹੁੰਦਿਸ਼ਿ ਤੇ ਸੁਖਰਾਸ। ਕੇਤਿਕ ਘਟਿਕਾ ਜਥਰਿ ਬਿਤਾਈ। ਪਠਿ ਜਨ ਲੀਨਸਿ ਦੂਤ ਬੁਲਾਈ॥ ੧੮ ॥ ਆਇ ਪ੍ਰਵੇਸ਼ਨੋ ਸਭਾ ਅਨੰਦਾਂਤ। ਚਹੁੰਦਿਸ਼ਿ ਮਹਿੰ ਪੂਜਤਿ ਬਰ ਬੰਦਤਿ[1]। ਹੇਰਤਿ ਨੰਮਿ ਭਯੋ ਕਰ ਜੋਰੇ। ਬੈਠਨੋ ਜਹਾਂ ਬਤਾਇਵ ਠੌਰੇ॥ ੧੯ ॥ ਪੁਨ ਆਗੇ ਧਰਿ ਕਰਿ ਪਰਵਾਨਾ। ਨੌਰੰਗ ਕੋ ਬਿਰਤਾਂਤ ਬਖਾਨਾ। 'ਯਾਦ ਕਰਨੋ ਤੁਮ ਕੋ ਪਤਿਸ਼ਾਹੁ। ਮੋ ਕਹੁ ਪਠਨੋ ਛਿੱਪ੍ਰ ਨਿਜ ਪਾਹੁ[2]॥ ੨੦ ॥ ਬਨਹਿ ਆਪ ਕੋ ਚਲਿਬੋ ਤ੍ਰੁਰਨ। ਦਿਹੁ ਦਰਸ਼ਨ ਤਿਹ, ਗੁਨ ਗਨ ਪੂਰਨ[3] !। ਅਜ਼ਮਤ ਜ਼ਾਹਰ ਜਾਇ ਦਿਖਾਵਹੁ। ਕਰਹੁ ਸ਼ਕਤਿ ਨਿਜ ਓਰ ਝੁਕਾਵਹੁ† ॥੨੧॥ ਕਰਾਮਾਤ ਚਾਹਤਿ ਹੈ ਦੇਖਾ। ਨਿਤ ਅਭਿਲਾਖਾ ਵਧੀ ਵਿਸ਼ੇਖਾ। ਬਿਨ ਦੇਖੇ ਸੋ ਕਸੋਂਹੁੰ ਨ ਟਰੈ। ਬਿਦਤਿ ਹਠੀ ਅਤਿ ਹਠ ਕੋ ਧਰੈ[4] ॥੨੨॥ ਗੁਰ ਪ੍ਰਤਾਪ ਪਿਖਿ ਮਤਿ ਬਿਰਮਾਈ। ਭਨੈ ਦੂਤ ਬਚ ਮਾਧੁਰਤਾਈ। ਸੁਨਿ ਸਤਿਗੁਰ ਛੋਰਾ ਕਰਵਾਇਵ। ਖਾਨ ਪਾਨ ਸਨਮਾਨ ਦਿਵਾਇਵ ॥ ੨੩ ॥ ਕਿਤਿਕ ਦੇਰ ਗੁਰ ਦਰਸ਼ਨ ਦਾਨਸਿ। ਪੁਰ ਕਾਮਨਾਂ ਸੰਗਤਿ ਕੀਨਸਿ। ਪੁਨ ਅੰਤਹਿਪੁਰ ਕੋ ਗੁਰ ਗਏ। ਸੋ ਸਰਵਰੀ[5] ਬਿਤਾਵਤਿ ਭਏ॥ ੨੪ ॥ ਹੋਤਿ ਭੋਰ ਪੁਨ ਸਭਾ ਲਗਾਈ। ਸਰਬ ਹਕਾਰਨਿ ਕਰੇ ਭਦਾਈ। ਮੁੱਖਜ ਸਭਿਨਿ ਮਹਿੰ ਬੈਦੀ ਆਏ। ਤੇਹਣ ਕੁਲ ਭੱਲ ਬੁਲਵਾਏ॥ ੨੫ ॥ ਸੋਢੀ ਬੀਰ ਬਿਸਾਲ ਹਕਾਰੇ। ਆਇ ਸਕਲ ਸਾਤਗੁਰ ਪਰਵਾਰੇ। ਪਰਮ ਜੋਤਿ ਸੁਰਜ ਉਜੀਆਰਾ। ਰਹਨੋ ਪ੍ਰਕਾਸ਼ ਸਮੂਹ ਅਜ਼ਾਰਾ[6] ॥ ੨੬ ॥ ਮੋਹ ਤਪਤ ਅਤਿਸ਼ੈ ਜਰ ਖੋਵਾ[7]। ਗ੍ਯਾਨ ਕਲਾ ਤੇ ਪੂਰਨ ਹੋਵਾ। ਕੀਰਤਿ ਬਿਮਲ

---

[1]ਮੁੱਲਟ ਨਮਸਕਾਰਾਂ ਕਰਦੇ ਹਨ। [2](ਪਾਤਸ਼ਾਹ ਨੇ) ਆਪਣੇ ਪਾਸੋਂ। [3]ਹੇ ਸਾਰੇ ਗੁਣਾਂ ਕਰ ਪੂਰਨ !। [4]ਰਾਤ। [5]ਇਥੋਂ ਭਾਈ ਸਤਿਗੁਰੂ ਨੂੰ ਸੂਰਜ ਦਾ ਰੂਪਕ ਦਿਤਾ ਹੈ ਤੇ ਅੱਗੋਂ ਚੰਦ ਦਾ। [6]ਮੋਹ ਰੂਪੀ ਤਪਸ਼ ਦੀ ਜੜ੍ਹ ਦੂਰ ਕੀਤੀ। *ਪਾ:—ਪੂਨ। ਪੁਰ।

†ਪਾ:—ਓਜ ਲਖਾਵਹੁ। ਓਜ ਝੁਕਾਵਹੁ।

ਦੀਦ੍ਰਿਕਾ ਚਾਰੂ। ਅਸ ਤਾਂਕਾਪਤਿ[1] ਸ਼ੁਭਤਿ ਉਦਾਰੂ ॥ ੨੭ ॥ ਅਜ਼ਮਤ ਸਹਿਤ ਸਭਾਸਦ ਸਾਰੇ। ਚਹੁੰਦਿਸ਼ਿ ਮਹਿੰ ਉਡਗਨ ਪਰਵਾਰੇ। ਅੰਮ੍ਰਿਤ ਬਾਕ ਅਬਿੰਦਜ਼ਾ ਮ੍ਰਿਤੁ ਤੇ[2]। ਕਰਹਿੰ ਉਬਾਰਨਿ ਸਿਖ ਕੋ ਹਿਤ ਤੇ ॥੨੮॥ ਦੇਵਰਾਜ[3] ਦੇਵਨ ਮਹਿੰ ਜੈਸੇ। ਹੋਤਿ ਸੁਭਾਇਮਾਨ ਗੁਰ ਐਸੇ।ਸਭਿਹਿਨਿ ਮਹਿੰ ਗੁਰ ਬਾਕ ਬਖਾਨਾ। [4]ਤੁਮ ਸਗਰੇ ਪੂਜਨਿ ਅਸਥਾਨਾ ॥ ੨੯ ॥ ਬਡੇ ਗੁਰਨਿ ਕੇ ਬੰਸ ਬਿਸਾਲੇ। ਬਿਦਤ ਸਰੋਵਰ ਮਹਦ ਉਜਾਲੇ[5]। ਬਿਮਲ ਕਮਲ ਤਿਨ ਮਹਿੰ ਤੁਮ ਭਏ। ਸ਼ੌਰਭ[6] ਸੁਜਸੁ ਸਹਿਤ ਦੁਤਿਮਏ॥ ੩੦ ॥ ਅਜ਼ਮਤ ਮਹਿੰ ਪੂਰਨ ਸਭਿ ਭਾਂਤੀ। ਹਤਹੁ ਬਿਘਨ ਜਿਮ ਸੂਰਜ ਰਾਤੀ[7]। ਦਿੱਲੀਪਤਿ ਨੌਰੰਗ ਤੁਰਕੇਸ਼। ਤੁਰਕ ਦੀਨ ਮਹਿੰ ਹਠੀ ਵਿਸ਼ੇਸ਼ ॥ ੩੧ ॥ ਗੁਰ ਘਰ ਕੀ ਮਹਿੰਮਾ ਤਿਨ ਸੁਨੀ। ਸਭਿ ਜਗ ਬਿਦਤ ਅਨੇਕਨਿ ਭਨੀ। ਕਰਾਮਾਤ ਚਾਹਤਿ ਹੈ ਦੇਖਾ। ਪਠਨੋ ਦੂਤ ਅਭਿਲਾਖ ਵਿਸ਼ੇਖਾ ॥ ੩੨ ॥ ਗੁਰ ਘਰ ਕੀ ਜੋ ਰਾਖਹਿ ਲਾਜ। ਪਰ ਉਪਕਾਰ ਹੇਤ ਇਹ ਕਾਜ। ਸ਼ਕਤਿਵੰਤ ਉਰ ਧੀਰਜਧਾਰੀ। ਸੁਗੁਨ ਸਹਿਤ[8] ਹੁਇ ਸਭਾ ਮਝਾਰੀ* ॥ ੩੩ ॥ ਜਾਨਿ ਹੈਤੁ ਤੁਰਕੇਸ਼ਰ ਪਾਹੁ। ਸਭਿ ਮਹਿੰ ਕਰਹਿ ਜੁ ਅਤਿ ਉਤਸਾਹੁ। ਸਰਥ ਰੀਤਿ ਅਜ਼ਮਤ ਦਿਖਰਾਵੈ। ਬਧਨੋ ਦੁਸ਼ਟ ਕੋ ਦਰਪ[9] ਦਬਾਵੈ ॥੩੪॥ ਸੋ ਅਬਿ ਤੰਮਾਰ ਹੋਇ ਤਹਿੰ ਜਾਨੈ[10]। ਸਭਾ ਬਿਖੈ ਇਮ ਬਾਕ ਬਖਾਨੈ। ਸੁਨਨੋ ਸਭਿਨਿ ਪੁਨ ਰਿਦੈ ਬਿਚਾਰਾ।–ਨੌਰੰਗ ਹਠੀ ਮਹਦ ਕੁਰਿਆਰ॥੩੫॥ਅਜ਼ਮਤ ਜੁਤਿ ਕਿਤਨੇ ਮਰਿਵਾਏ। ਲਖਿ ਪੁਰਬ ਤਪ ਨਹੀਂ ਰਿਸਾਏ। ਹਠ ਕਰਿ ਦੇਤਿ ਭਏ ਤਿਸ ਪ੍ਰਾਨ। ਅਸ ਬਦਬਰ[11] ਹੈ ਬਿਦਤ ਜਹਾਨ ॥ ੩੬ ॥ ਕਾਂਸ਼ੀ ਮਥੁਰਾ ਆਦਿਕ ਸਾਰੇ। ਤੀਰਥ ਹਿੰਦੁਨਿ ਕੇਰ ਬਿਗਾਰੇ। ਸਭਿ ਜਗ ਤੁਰਕ ਬਨਾਵਨਿ ਚਾਹਤਿ। ਧਰਮ ਬਿਸਾਲ ਕਾਲ ਜਿਮ ਦਾਹਤਿ[12]॥੩੭॥ਸਭਿ ਤੁਰਕਨਿ ਕੀ ਸਭਾ ਮਝਾਰ। ਬਡੇ ਬਡੇ ਜਹਿੰ ਗੁਨੀ ਹਜ਼ਾਰ। ਇਲਮ ਏਕ ਤੇ ਏਕ ਮਹਾਨੇ[13]। ਬਹਸ

---

[1]ਪੁੰਨਿਆਂ ਦਾ ਚੰਦ। [2]ਅਵਿਦਜ਼ਾ ਰੂਪ ਮੌਤ ਤੋਂ। [3]ਇੰਦ੍ਰ। [4]ਵਡੇ ਗੁਰਾਂ ਦੀ ਵੰਸ਼ ਸਰੋਵਰ ਵਾਙ ਵਿਸ਼ਾਲ ਹੈ ਤੇ ਪ੍ਰਕਾਸ਼ ਵਾਂਙ ਬਹੁਤ ਪ੍ਰਗਟ ਹੈ। [5]ਦੁਰੀਧਿ। [6]ਰਾਤ ਨੂੰ (ਦੂਰ ਕਰਦਾ ਹੈ)। [7]ਸ਼੍ਰੇਸ਼ਟ ਗੁਣਾ ਸਹਿਤ। [8]ਹੰਕਾਰ, [9]ਓਦੋ ਜਾਣ ਲਏ। [10]ਐਸਾ ਬਦਤ ਭੈੜਾ। [11]ਸ਼੍ਰੇਸ਼ਟ ਧਰਮ ਨੂੰ ਕਾਲ ਵਾਂਙ ਸਾੜਦਾ ਹੈ। [12]ਇਲਮ ਵਿਚ ਇਕ ਤੋਂ ਇਕ ਵਜ਼ਦਾ। *ਪਾ:–ਮਝਾਰੀ।

ਪਰਸਪਰ ਗਨ ਬੁਧਿਵਾਨੈ[1]॥੩੮॥ਕੇਤਿਕ ਪੀਰ ਅਜ਼ਮਤੀ ਭਾਰੀ[2]।ਨੌਰੰਗ ਕੇ ਨਿਤ ਰਹਿੰ ਅਨੁਸਾਰੀ। ਅਪਰ ਅਨੇਕ ਭਾਂਤਿ ਕੀ ਥਾਤੀ। ਜਹਾਂ ਹੋਤਿ ਹੈ ਬਾਸਰ ਰਾਤੀ--॥ ੩੯ ॥ ਅਸ ਬਿਚਾਰ ਕਰਿ ਭੂਸ਼ਨਿ ਹੋਏ। ਨੰਮ੍ਰ ਨਾਰ ਕਰਿ[3] ਊਚ ਨ ਜੋਏ। ਕਿਤਿਕ ਦੇਰ ਲੌ ਰਹਿ ਕੈ ਮੌਨ। ਤਕਹਿੰ ਪਰਸਪਰ, ਭਾਖਹਿ ਕੌਨ ॥ ੪੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮਿ ਰਾਸੇ 'ਮ੍ਰੀ ਹਰਿਰਾਇ ਹਕਾਰਨ' ਪ੍ਰਥਮ ਅਰਨਨੰ ਨਾਮ ਪੰਚਤ੍ਰਿੰਸਤੀ ਅੰਸੂ ॥ ੩੫ ॥

੩੬. [ਦਿੱਲੀ ਜਾਣ ਹਿਤ ਵਿਚਾਰ]।

ਦੋਹਰਾ ॥ ਸਭਿ ਹੀ ਸਭਾ ਬਿਚਾਰਿ ਕੈ ਬੋਲੇ ਮੁੱਖਤ ਜਿਤੇਕ। 'ਨੌਰੰਗ ਢਿਗ ਜਾਨੈ ਕਠਨ ਅਵਗੁਨ ਗਿਨੈਂ ਕਿਤੇਕ ॥ ੧ ॥ ਚੌਪਈ ॥ ਪ੍ਰਾਨ ਹਾਨ ਲੌ ਜਹਿੰ ਕਠਨਾਈ। ਹਿੰਦੁ ਧਰਮ ਦੋਹੀ ਬਿਦਤਾਈ। ਕਿਸ ਕੀ ਜਹਿੰ ਸਹਾਇੜਾ ਨਾਂਹੀ। ਦੁਸ਼ਮਨ ਸਮ ਪੱਯਤਿ ਪੁਰਿ ਮਾਂਹੀ[4]॥੨॥ਨਹੀਂ ਉਬਾਰ ਸਕੈ ਜਹਿੰ ਕੋਈ। ਅਪਾਨ ਪੱਖ ਕੀ ਬਾਤ ਨ ਹੋਈ। ਤਹਿੰ ਪਹੁੰਚਨਿ ਕੋ ਅਤਿ ਉਤਸਾਹੁ। ਨਾਹਿਨ ਲਖੀਅਤਿ ਹਮ ਸਭਿ ਮਾਂਹੁ ॥ ੩ ॥ ਉਚਿਤ ਜਾਨਿ ਕੈ ਹੋ ਆਬ ਆਪੁ। ਸਭਿ ਤੇ ਅਤਿ ਬਿਸਾਲ ਪਰਤਾਪੁ। ਐਸੋ ਜਗ ਮਹਿੰ ਦਿਖਤਿ ਨ ਦੂਜੇ। ਤੁਮਰੋ ਸਮਸਰਤਾ ਕਹੁ ਪੂਜੇ ॥ ੪ ॥ ਜਿਨ ਕੋ ਨਾਮ ਸਿਮਰਿਬੋ ਕਾਰਬੇ। ਬਿਘਨ ਅਨੇਕਨਿ ਤਤਛਿਨ ਹਰਿਬੇ। ਸੋ ਤੁਮ ਆਪ ਜਹਾਂ ਚਲਿ ਜਾਵਹੁ। ਕਾਜ ਸੰਪੂਰਨ ਸਗਲ ਬਨਾਵਹੁ ॥੫॥ਦੁਸ਼ਟ ਦਰਪ ਕਹੁ ਦਮਨਹੁ ਜਾਇ[5]। ਰਾਵਰਿ ਵਾਕ ਨ ਨਿਸ਼ਫਲ ਗਾਇ। ਤੁਰਕੇਸ਼ੁਰ ਦੋਹੀ ਮਦ ਮੱਤਾ। ਦੀਰਘ ਹੈਕਾਰੀ ਦੌਗ਼ੱਤਾ ॥ ੬ ॥ ਇਸ ਤੇ ਬਿਨਾ ਥਾਨ ਜੋ ਆਨ। ਜਹਿੰ ਪਠਵਹੁ ਤਹਿ ਕਰੈਂ ਪਯਾਨ। ਬੁਧਿ ਬਲ ਤੇ ਕੈ ਅਜ਼ਮਤਿ ਕਰਿ ਕੈ। ਕਾਰਜ ਆਨਹਿੰ ਸਕਲ ਸੁਧਰਿ ਕੈ ॥ ੭ ॥ ਰਾਵਰਿ ਸਰਬ ਭਾਂਤਿ ਸਮਰੱਥ। ਜਿਸ ਕੇ ਸੀਸ ਧਰਹੁ ਨਿਜ ਹੱਥ। ਸੋ ਸਭਿ ਕਿਛੁ ਕਰਿ ਸਕੈ ਜੁ ਚਹੈ। ਤਿਸ ਕੇ ਆਗੇ ਅਰਜ਼ੈ ਨ ਰਹੈ ॥ ੮ ॥ ਤ੍ਰਾਸ ਦੇਹਿ ਸੁਰਪਤਿ ਸੁਰ ਭੌਨ[6]। ਤਿਸ ਆਗੇ ਇਹ ਥਪੁਰਾ ਕੌਨ।

---

[1] ਸਮੂਹ ਮੁਸੀਮਾਨ ਪਰਸਪਰ ਬਹਿਸਾਂ ਕਰਨ ਵਾਲੇ। [2]ਭਾਵ ਉਨ੍ਹਾਂ ਫ਼ਕੀਰਾਂ ਤੋਂ ਹੈ ਜੋ ਫ਼ਕੀਰੀ ਵਿਚ ਅਜ਼ਮਤ ਭਾਂ ਦੱਖਦੇ ਹਨ, ਪਰ ਨਿਰਭੈਤਾ ਪਦ ਵਿਚ ਨਹੀਂ ਅੱਪੜੇ ਹੋਏ। [3]ਨੀਵੀਂ ਪੈਰ ਕਰਕੇ। [4]ਭਾਵ ਦਿੱਲੀ ਵਿਚ। [5]ਜਾਕੇ ਹੰਕਾਰ ਨੂੰ ਨਾਸ਼ ਕਰੋ। [6]ਦੇਵ ਲੋਕ ਵਿਚ (ਓਹ) ਇੰਦ੍ਰ ਨੂੰ ਵੀ ਤ੍ਰਾਸ ਦੇ ਸਕਦਾ ਹੈ।

ਪਹੁੰਚਨਿ ਤਹਾਂ ਜੋਗਤਾ ਰਾਵਰਿ। ਅਪਰ ਸੁਨਤਿ ਹੀ ਹੋਤਿ ਛਰਾਉਰ[1] ॥ ੯ ॥ ਸਰਬ ਸਭਾ ਕੇ ਸੁਨਿ ਕਰਿ ਬੈਨ। ਸ਼੍ਰੀ ਹਰਿਰਾਇ ਜਿਨਹੁੰ ਕਿਤ ਭੈ ਨ। ਸ਼੍ਰੀ ਮੁਖ ਬਾਕ ਸਧੀਰ ਬਖਾਨੋ। 'ਹਮ ਨੈ ਪੂਨ ਪੂਰਬ ਹੀ ਠਾਨੋ ॥ ੧੦ ॥ ਨਹਿੰ ਮਲੇਛ ਕਹੁ ਦਰਸ਼ਨ ਦੇਨਾ। ਨਹਿੰ ਕਬਿ ਤੁਰਕ ਪਤੀ ਕੋ ਲੇਨਾ। ਧਾਂਤੇ ਹਮਰੋ ਹੋਇ ਨ ਜਾਨੋ। ਮਿਲਹਿੰ ਨ ਬੋਲਹਿੰ ਨਿਸ਼ਚੈ ਜਾਨੋ॥ ੧੧॥ਇਸੀ ਧਰਮ ਕੋ ਕਰੈਂ ਨਿਬਾਹਨਿਹਮ ਤਿਸ ਕੇ ਅਨੁਸਾਰੀ ਨਾਂਹਿਨ। ਇਕ ਤੋ ਜਨਮ ਤੁਰਕ ਘਰ ਪਾਯੋ[2]। ਦੁਤੀਏ ਜਗ ਸੋਂ ਦੋਹ ਮਚਾਯੋ[3] ॥ ੧੨ ॥ ਤ੍ਰਿਤੀਏ ਪਿਤਾ ਕ੍ਰਾਂਤ ਸੰਘਾਰੇ। ਚਤੁਰਥ ਸੈਂਤ ਕਰੈ ਦੁਖਿਆਰੇ। ਪੰਚਮ ਬ੍ਰਹਮਗ੍ਯਾਨ ਜਿਸ ਹੋਵਾ। ਤਿਸ ਕੋ ਹਤਿ ਪੁਨ ਸੁਖ ਸੋਂ ਸੋਵਾ ॥੧੩॥ ਸਰਮਦ ਨਾਮ ਕਹੈਂ ਜਿਸ ਕੇਰਾ॥ਸਰਬ ਸ਼ਕਤਿ ਮੈਂ ਪ੍ਰਭੂ[4] ਬਡੇਰਾ। ਇੱਤ੍ਯਾਦਿਕ ਗਨ ਪਾਪਨਿ ਪੁਜ਼ਟ। ਕੌਨ ਸੈਂਤ ਮਿਲਿ ਹੈ ਇਸ ਦੁਜ਼ਟ ॥ ੧੪ ॥ ਕਿਸ ਤੇ ਬਖਜ਼ਨ ਜੋਗ ਨ ਏਹੀ। ਅਧਮ ਅਘੀ ਅਤਿ ਦੁਰਮਤਿ ਤੇਹੀ। ਪੱਖ ਬਾਦ ਮੈਂ ਹਠੀ ਕੁਪੱਤਾ। ਕੁਲ ਦੁਖਕ[5] ਉਪਜਨੋ ਚਵਗੱਤਾ ॥ ੧੫ ॥ ਇਤ ਤੇ ਗਯੋ ਨ ਕੋ ਤਿਸ ਤੀਰ। ਕਰਹਿ ਕ੍ਰੋਧ ਤਥਿ ਮੂਢ ਅਧੀਰ। ਲਰਨ ਹੇਤੁ ਨਿਜ ਸੈਨ ਪਠਾਵੈ। ਬਲ ਦਿਖਾਇ ਆਪਨਿ ਗਰਬਾਵੈ ॥੧੬॥ ਕਰੈਂ ਜੰਗ ਤਿਹ ਸੰਗ ਨਿਸੰਗੀ। ਤੋਮਰ ਤੀਰਨਿ ਤਥਰ ਭੁਵੰਗੀ।ਤੋਰਿ ਮੋਰਿ ਮੁਖ ਲਸ਼ਕਰ ਕੇਰਾ। ਮੰਗਲ ਦੇਸ਼ ਕਰਹਿੰ ਚਲਿ ਛੇਰਾ ॥ ੧੭ ॥ ਰਹੈਂ ਤਹਾਂ ਸਭਿ ਸੁਖ ਕੋ ਪਾਵੈਂ। ਜਿਸ ਬਲ ਇਨ ਕੋ ਬਸ ਨ ਬਸਾਵੈ[6]। ਸੁਨਤਿ ਸਭਾਸਦ ਸ਼ੁਭ ਮਤਿ ਸਾਰੇ। ਸ਼੍ਰੀ ਗੁਰ ਸੋਂ ਪੁਨ ਬਚਨ ਉਚਾਰੇ ॥੧੮॥ 'ਆਪ ਕਰੈਂ ਸੋਈ ਸ਼ੁਭ ਸਨੈ[7]। ਹੁਇ ਜੁ ਅਮੰਗਲ ਮੰਗਲ ਬਨੈ। ਤਦਪਿ ਹਮਾਰੇ ਮਨ ਇਮ ਆਵੈ।ਰਾਖਹੁ ਸੂਤ[8] ਇਹੀ ਬਨਿ ਆਵੈ॥

---

[1]ਛਰਨ ਵਾਲੇ ਹੁੰਦੇ ਹਨ। (ਅ) ਦਿਲ ਵਿਚ ਹੌਲ ਉੱਠਦਾ ਹੈ। [2](ਔਰੰਗੇ) ਨੇ ਇਕ ਤਾਂ ਜਨਮ ਤੁਰਕ ਘਰ ਪਾਇਆ ਹੈ। [3]ਦੂਜੇ ਜਗਤ ਵੈਰੀ ਹੋਇਆ ਹੈ। ਭਾਵ ਇਹ ਹੈ ਕਿ ਜੇ ਦੀਨਦਾਰ ਹੁੰਦਾ ਤਾਂ ਉਸ ਦੇ ਤੁਰਕ ਜਨਮ ਦੀ ਅਸੀਂ ਪ੍ਰਵਾਹ ਨਾ ਕਰਦੇ। ਦਰਸ਼ਨ ਦੇਣਾ ਤੇ ਲੈਣਾ ਮਲੇਛ ਦਾ--ਇਹ ਨਵਰਤ ਨਹੀਂ, ਭਾਵ ਹੈ ਕਿ ਮਲੇਛਾਂ ਦੇ ਨਾਲ ਵਰਤਾਉ ਨਹੀਂ ਦੇਖਣਾ, ਇਸ ਲਈ ਕਿ ਉਹ ਪਾਪ ਕਰਦੇ ਹਨ। ਸ਼ਰਨਾਗਤ ਸਾਡੇ ਮੁਸਲਮਾਨਾਂ ਨੂੰ ਆਪ ਮਿਲਦੇ ਰਹੇ ਹਨ। [4]ਸਮਰੱਥ। [5]ਕੁਲ ਦੁਖਤ ਕਰਨ ਵਾਲਾ। [6]ਤ੍ਰਿਸ਼ਟਤਾ ਸਹਿਤ ਹੈ। [7]ਭਾਵ ਵਿਗੜੇ ਨਾ ਪਾਤਸ਼ਾਹ ਨਾਲ

੧੬ ॥ ਕੀਰਤਿਪੁਰਿ ਮਹਿੰ ਰਾਜਹਿ ਡੇਰਾ। ਪਿਤਾ ਪਿਤਾਮੈ ਜਹਾਂ ਬਸੇਰਾ। ਸ਼੍ਰੀ ਹਰਿਗੋਬਿੰਦ ਭਜਸੋ ਸ਼ਰੀਰ। ਸ਼੍ਰੀ ਬਾਬਾ ਗੁਰਦਿੱਤਾ ਧੀਰ ॥ ੨੦ ॥ ਇਸੀ ਸਥਾਨ ਬਿਖੈ ਸਸਕਾਰੇ। ਆਪ ਬਸਹੁ ਸਭਿ ਰੀਤਿ ਸੁਧਾਰੇ। ਸਤੁਦ੍ਰਵ ਕੂਲ ਰੁਚਿਰ ਇਹ ਦੇਸ਼ਾ।ਨਿਕਟਿ ਖਰੇ ਗਨ ਸੈਲ ਵਿਸ਼ੇਸ਼ਾ॥੨੧॥ ਤ੍ਰਿਣ ਸੁੰਦਰ ਸਭਿ ਵਾਹਨ ਕਾਰਨ। ਫਲ ਦਲ ਫੂਲ ਬਾਰ ਬਿਸਤਾਰਨ। ਕਿਮ ਤਜਾਗਨਿ ਇਹ ਚਹਹੁ ਗੁਸਾਈਂ। ਬਹੁ ਨੁਕਸਾਨ ਜਿ ਥਧਹਿ ਲਰਾਈ॥੨੨॥ਧਾਂਤੇ ਹਮ ਸਭਿਹਿਨਿ ਕੀ ਮਰਜ਼ੀ। ਸਿਖ,ਸੇਵਕ,ਸੁਭਟਨਿ ਕੀ ਅਰਜ਼ੀ। ਰਾਖਹੁ ਸੂਭ, ਨ ਤਜਾਗਹੁ ਦੇਸ਼। ਸਭਿ ਕਿਛੁ ਤੁਮਰੇ ਹਾਥ ਵਿਸ਼ੇਸ਼ ॥ ੨੩ ॥ ਜਥਾ ਰਿਦੈ ਰੁਚਿ ਤਥਾ ਕਰੰਤੇ। ਤੁਮ ਸਭਿਹਿਨ ਸਿਰਮੌਰ ਮਹੰਤੇ"। ਇਮ ਪਰਬਿਰਤ ਰਹਜੋ ਬਿਰਤਾਂਤ। ਆਯੋ ਰਾਮਰਾਇ ਬਡ ਤਾਤ ॥ ੨੪ ॥ ਸਹਿਜ ਸੁਭਾਇਕ ਬੈਠੋ ਆਇ। ਚਹੁੰਦਿਸ਼ਿ ਦੇਖਤਿ ਦ੍ਰਿਸ਼ਟਿ ਚਲਾਇ। ਕਹਤਿ ਭਯੋ 'ਕਸ਼ਾ ਹੁਇ ਅਹਿਲਾਦੇ ?। ਆਨਿ ਮਿਲੇ ਸਭਿ ਸਾਹਿਬਜ਼ਾਦੇ॥੨੫॥ ਬੇਦੀ ਤੇਹਣ ਭੱਲੇ ਬੰਸ। ਸੋਢੀ ਇਕਠੇ ਭੇ ਜਨੁ ਹੰਸ। ਕਰਨੋ ਹੈ ਅਸ ਕਾਰਜ ਕੌਨ ?। ਸਕਲ ਮਿਲੇ ਕਹਿ ਕੇ ਇਕ ਭੌਨ[1] ?' ॥ ੨੬॥ ਸੁਨਿ ਕੈ ਇਕ ਬੇਦੀ ਨੇ ਕਹਜੋ। 'ਨੌਰੰਗ ਬਾਦੀ ਅਤਿ ਤਪ ਰਹਜੋ। ਕਰਾਮਾਤ ਹੈਰਨਿ ਕੇ ਕਾਰਨ। ਪੁਰਿ ਦਿੱਲੀ ਮਹਿ ਕਰਹਿ ਹਕਾਰਨਿ ॥ ੨੭ ॥ ਦੋਹੀ ਸਭਿ ਹਿੰਦੁਨਿ ਕੋ ਜੋਇ। ਅਪਨੋ ਦੀਨ ਬਧਾਵਹਿ ਸੋਇ। ਕਰਹਿ ਸਭਿਨਿ ਸੋਂ ਤਰਕ ਘਨੇਰੇ। ਮੁੱਲਾਂ ਕਾਜ਼ੀ ਗਨ ਜਿਸ ਹੇਰੇ ॥ ੨੮ ॥ ਕਰਹਿ ਦਲੀਲ ਅਨੇਕ ਪ੍ਰਕਾਰ। ਸਭਾ ਸਕਲ ਦੂਸ਼ਟਨਿ ਇਕਸਾਰ। ਕੋ ਅਜ਼ਮਤ ਅਬਿ ਜਾਇ ਦਿਖਾਵੈ। ਅਪਨਿ ਸ਼ਕਤਿ ਤੇ ਭਾਂਹਿ ਦਬਾਵੈ ॥ ੨੯ ॥ ਜੀਤੈ ਸਭਾ, ਕਰਾਵੈ ਮੌਨ। ਤਿਸੈ ਬਿਚਾਰਤਿ,—ਹੋਇ ਸੁ ਕੌਨ ?—'।ਸੁਨਿ ਸ਼੍ਰੀ ਰਾਮਰਾਇ ਤਬਿ ਕਹਜੋ। 'ਕਸੋਂ ਨ ਜਾਹੁ ਜੈਬੋ ਜਹਿੰ ਲਹਜੋ[2] ?॥ ੩੦ ॥ ਬਿਨਾ ਗਏ ਜਹਿੰ ਥਨਿ ਨਹਿੰ ਆਵੈ। ਤਹਾ ਬਿਚਾਰਹੁ ਚਲਨਿ ਸੁ ਭਾਵੈ। ਕਸ਼ਾ ਸਸ਼ਾਨਪ ਹੋਵਹਿ ਇਸ ਮਾਂਹੀ। ਜਸੋਂ ਕਸੋਂ ਕਰੋ ਮਿਟਹਿ ਜੋ ਨਾਂਹੀ' ॥ ੩੧ ॥ ਸੁਨਿ ਕਰਿ ਸਕਲ ਅਕਲ ਕੇ ਬੈਨ।ਬੋਲਤਿ ਭਏ ਚਪਲ ਕਰਿ ਨੈਨ।'ਇਸ ਪ੍ਰਕਾਰ ਜੋ

[1] ਨਜ਼ਦੀਕ। [2] ਸਭਨਾਂ ਨੂੰ ਪਾਂਵੇ ਦੇ ਇਕ ਘਰ ਲੈ ਜਾਣਾ ਹੈ ਹੋ। [3] ਜਿੱਥੇ ਜਾਣਾ(ਬਣਦਾ) ਸਮਝਿਆ ਹੈ ਕਿਉਂ ਨਹੀਂ ਜਾਂਦੇ ?

ਧੀਰ ਤੁਮਾਰੋ। ਕਸੋਂ ਨਹਿ ਨੌਰੰਗ ਨਿਕਟਿ ਸਿਧਾਰੋ ? ॥ ੩੨ ॥ ਦਮਨਹੁ ਦੁਸ਼ਟ ਦਰਪ ਕਉ ਜ਼ਾਇ। ਸਭਿ ਕੋ ਤੁਮ ਹੀ ਬਨਹੁ ਸਹਾਇ। ਅਪਰ ਬਿਚਾਰਨਿ ਕਸੋਂ ਅਬਿ ਕਰੈਂ। ਜੋ ਇਹ ਕਾਰਜ ਤੁਮ ਤੇ ਸਰੈ ॥ ੩੩ ॥ ਸਤਿਗੁਰ ਕੋ ਤੁਮ ਪੁੱਤ੍ਰ ਬਡੇਰੇ।ਸਰਬ ਭਾਂਤਿ ਕੋ ਲਾਇਕ ਹੋਰੇ। ਇਹ ਕੁਛ ਬਾਤ ਨਈ ਨਹਿ ਜਾਨੋ। ਤੁਮ ਸਮ ਕਰਤਿ, ਰਹਤਿ ਨਹਿ ਛਾਨੋ' ॥੩੪॥ ਪਿਤਾ ਆਦਿ ਪੁਨ ਸਭਾ ਜਿ ਸਾਰੀ। ਮਰਜ਼ੀ ਮਿਲੀ ਸੁ ਏਕ ਬਿਚਾਰੀ। –ਮੁਝ ਕੋ ਹੀ ਚਾਹਤਿ ਹੈਂ ਭੇਜਾ। ਦਮਨ ਕਰਨ ਤੁਰਕੇਸ਼ੁਰ ਤੇਜਾ–॥੩੫। ਇਮ ਲਖਿ ਰਾਮਰਾਇ ਨੇ ਕਹਜੋ। 'ਜੋ ਕਰਿ ਸਭਿਹਿਨਿ ਇਹ ਮਤ ਚਹਜੋ। ਤਹਾਂ ਜਾਇ ਜੋ ਕਰਿਵ ਦਿਖਾਵਨਿ। ਕਰਾਮਾਤ ਸੋ ਦਿਹਿੰ ਮਨ ਪਾਵਨ'* ॥ ੩੬ ॥ ਸਤਿਗੁਰ ਪਿਤਾ ਪ੍ਰਸੀਦਨਿ ਹੋਇ। ਪਠਿਬ ਉਚਿਤ ਕਰਹਿੰ[2] ਮੁਹਿ ਸੋਇ। ਤੌ ਮੈਂ ਤੁਮ ਸਭਿ ਕੀ ਲੈ ਆਇਸੁ। ਕਰੋਂ ਕਾਜ ਜਿਹ ਨਿਕਟਿ ਸਿਧਾਇਸਿ ॥ ੩੭ ॥ ਤੁਮ ਸਭਿ ਹੀ ਲਿਹੁ ਰਿਦੇ ਬਿਚਾਰ। ਤੈਹਾਂ ਅਹੈ ਅਜ਼ਮਤ ਕੀ ਕਾਰ। ਧਰਮ ਦ੍ਰੋਹ ਤੁਰਕਨਿ ਮਹਿੰ ਜਾਨੋ[3]। ਤਹਾਂ ਜਾਇ ਕਛੁ ਰਹਨਿ ਨ ਛਾਨੋ[4] ॥ ੩੮ ॥ ਕਹੈ ਤੁਰਕ ਪਤਿ ਜੈਸੀ

---

[1]ਮੇਰੇ ਮਨ ਵਿਚ ਪਾ ਦੇਣਾ। [2]ਭੇਜਣ ਜੋਗਾ ਕਰ ਦੇਣ। [3]ਧਰਮ ਦੇ ਵੈਰੀ ਤੁਰਕਾਂ ਵਿਚ ਜਾਣਾ ਹੈ। [4]ਤਿੱਥੇ ਜਾਕੇ ਰਹਿਣਾ ਕੁਛ ਛੁਪਿਆ ਨਹੀਂ (ਕਿ ਕੈਸਾ ਕਠਨ ਹੈ)।

*ਮਹਿਮਾਂ ਪ੍ਰਕਾਸ਼ ਰੂਪ ਵਿਚ, ਗੁਰੂ ਜੀ ਦਾ ਸਾਹਿਬਜ਼ਾਦਿਆਂ ਤੇ ਮੁਖੀ ਸਿੱਖਾਂ ਨੂੰ ਮੋੜਣ, ਕਰਾਮਾਤਾਂ ਵਿਖਾਣ ਲਈ ਔਰੰਗਜ਼ੇਬ ਪਾਸ ਜਾਣ, ਕੁਰ ਅੰਸ਼ ਤੇ ਗੁਰੂਸਿੱਖਾਂ ਦੇ ਡਰਨ, ਗੁਰੂ ਜੀ ਅੱਗੇ ਜਾਣ ਦੀ ਬੇਨਤੀ ਕਰਨ ਤੋਂ ਸਤਿਗੁਰ ਜੀ ਦੇ ਇਹ ਕਹਿਣ ਕਿ ਉਹ ਤੁਰਕ ਜਨਮ ਹੈ ਉਹਦੇ ਮੱਥੇ ਸਾਡਾ ਨਹੀਂ ਲੱਗਣਾ ਆਦਿਕ ਗੱਲਾਂ, ਨਹੀਂ ਲਿਖੀਆਂ।

ਮਹਿਮਾਂ ਪ੍ਰਕਾਸ਼ ਵਿਚ ਲਿਖਿਆ ਹੈ ਕਿ ਔਰੰਗਜ਼ੇਬ ਦੇ ਇਸ 'ਸਦਾ ਪੁੱਤ੍ਰ' ਦੇ ਆਖਣ ਤੇ ਸਤਿਗੁਰ ਜੀ ਨੇ ਰਾਮਰਾਏ ਨੂੰ ਮੋੜ ਕੇ ਔਰੰਗਜ਼ੇਬ ਪਾਸ ਭੇਜਿਆ, ਤੇ ਕਿਹਾ ਕਿ ਉੱਥੇ ਜਾਕੇ ਜੇ ਪੁੱਛੇ ਨਿਡਰ ਹੋ ਸੱਚੀ ਗਲ ਕਹਿਣੀ, ਤੇ ਕਰਾਮਾਤ ਨਹੀਂ ਵਿਖਾਣੀ ਜਿਹਾ ਕਿ:–

"ਮੁਨੋ ਪੁਤਰ ਮੈਂ ਵਚਨ ਜੋ ਕਹੌਂ। ਤੁਮਰੇ ਸਿਰ ਸਦਾ ਮੈਂ ਰਹੌਂ।
ਦਿੱਲੀਪਤ ਸੋਂ ਜਾਇ ਤੁਮ ਮਿਲੋ। ਕੁਛ ਸ਼ੰਕ ਭੇ ਨਹੀਂ ਮਨ ਮੋਂ ਗਿਲੋ ॥੪॥
ਤੁਮਾਰਾ ਬਚਨ ਟੁਕਲ ਸਭ ਰੋਏ। ਤੁਮ ਸਮਾਨ ਬਲੀ ਨਹੀਂ ਕੋਏ।
ਜੋ ਪੁਛੇ ਮੋ ਸਤ ਕਹਿ ਦੀਜੈ। ਕਛੂ ਕਰਾਮਤ ਪ੍ਰਗਟ ਨਹੀਂ ਕੀਜੈ" ॥੫॥

[ਸਾਖੀ ੧੮੭

ਬਾਤ। ਤਸ ਦਿਖਾਵਨੋ ਚਹਿ ਬੱਖਸ਼ਾਤ। ਤੋ ਥਨਿ ਆਇ ਤਾਂਹਿ ਕੋ ਮੰਗ। ਨਾਂਹਿ ਤ ਹੁਇ ਤਿਹ ਸੋਂ ਬਦਰੰਗ[1]॥੩੬॥ਸੁਨਿ ਸ਼੍ਰੀ ਰਾਮਰਾਇ ਜੋ ਕਹਨੋ। ਸਭਿਨਿ ਸਰਾਹਨੋ ਲਾਇਕ ਲਹਨੋ। 'ਉਚਿਤ ਬਾਰਤਾ ਕਹੀ ਬਨਾਇ। ਅਜ਼ਮਤ ਬਿਨਾ ਜਾਇ ਕਿਸ ਭਾਇ' ॥ ੪੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਸ਼੍ਰੀ ਰਾਮਰਾਇ ਕੋ ਪਠਨ ਭਜਾਰੀ' ਪ੍ਰਸੰਗ ਬਰਨਨੇ ਨਾਮ ਖਸ਼ਟ ਤ੍ਰਿੰਸ਼ਤੀ ਅੰਸੂ ॥ ੩੬ ॥

੩੭. [ਸ਼੍ਰੀ ਰਾਮਰਾਇ ਦਿੱਲੀ ਪੁੱਜੇ]।

ਦੋਹਰਾ ॥ ਸੁਨਤਿ ਪ੍ਰਸੀਦੇ ਪਿਤਾ ਗੁਰੁ ਅਰੁ ਕਾਰਜ ਕੋ ਕਾਲ[2]। ਕਹਨੋ 'ਲੇਹੁ ਅਜ਼ਮਤ ਮਹਾਂ ਜੋ ਨ ਸਕਹਿ ਕੋ ਟਾਲ ॥ ੧ ॥ ਚੌਪਈ ॥ ਤਵ ਰਸਨਾ ਪਰ ਕਰਿ ਹੌਂ ਬਾਸਾ। ਜੋ ਤਿਸ ਤੇ ਹੁਇ ਬਾਕ ਪ੍ਰਕਾਸ਼ਾ। ਕਬਹੁ ਅੰਨਥਾ ਹੋਇ ਸੁ ਨਾਂਹੀ।ਸਫਲਹਿ ਤਤਛਿਨ ਬਾਦ ਨ ਜਾਹੀ॥੨॥ਅਥਿਰਾ ਹੋਇ ਥਿਰਾ ਜਸ ਕਹੈਂ[3]। ਲਹੈਂ ਅਚਰਤਾ ਜੋ ਚਰ ਅਹੈਂ[4]।ਜੋ ਨਿਤ ਭਰਨੋ ਰਹੈ,ਨਹਿੰ ਰਿਤੈ[5]। ਸੋ ਰਿਤ ਜਾਇ, ਨੈਕ ਜੋ ਚਿਤੈਂ[6]॥੩॥ ਮ੍ਰਿਗ ਤ੍ਰਿਸ਼ਨਾ ਜਹਿੰ ਰੇਤ ਅਨੀਰ[7]। ਤਹਿੰ ਕਰਿ ਦੇਹਿੰ ਜਲਧਿ[8] ਗੰਭੀਰ। ਸ਼੍ਰੀ ਨਾਨਕ ਸਤਿਗੁਰ ਸਮਰੱਥ। ਇੱਤਯਾਦਿਕ ਸਭਿ ਤਿਨ ਕੇ ਹੱਥ ॥ ੪ ॥ ਸਭਿ ਸ਼ਕਤਿਨਿ ਕੀ ਸ਼ਕਤਿ ਸਰੂਪ। ਜਿਨ ਕੇ ਅਚਰਜ ਚਲਿਤ ਅਨੂਪ। ਸਭਿ ਬ੍ਰਹਮੰਡ ਤਿਨ ਕੇ ਅਨੁਸਾਰੀ। ਆਇਸੁ ਜਹਿੰ ਕਹਿੰ ਟਰਹਿ ਨ ਟਾਰੀ ॥ ੫ ॥ ਸੋ ਤਵ ਬਚਨ[9] ਭੇਜ ਪ੍ਰਵਿਸ਼ਾਯੋ। ਕਰਹੁ ਨਿਸ਼ੰਕ ਜਥਾ ਮਨ ਭਾਯੋ। ਕੌ ਕਿਸ ਕਾਰਨ ਕਰਹੁ ਉਚਾਰਨਿ।ਉਚਿਤਾਨੁਚਿਤ ਉਚਾਵਚ ਟਾਰਨਿ[10] ॥੬॥ ਜਿਸ ਛਿਨ ਜਿਸ ਬਿਧਿ ਕਰਹੁ ਉਬਾਚੀ। ਤਤਛਿਨ ਸਕਲ ਭਾਂਤਿ ਹੁਇ ਸਾਚੀ'। ਅਸ ਮਹਿੰਮਾ ਕਹਿ ਸੁਤਹਿ ਸੁਨਾਈ। ਉਰ ਉਤਸਾਹ ਕਰਨਿ ਅਧਿਕਾਈ॥੭॥ਪੁਨ ਦਿਢਤਾ ਹਿਤ ਬਾਕ ਬਖਾਨੇ। 'ਨੌਰੰਗ ਅਤਿ ਬਾਦੀ ਜਗ ਜਾਨੇ। ਗੁਰ ਘਰ ਸੋਂ ਮਤਸਰੀ ਬਿਸਾਲਾ। ਕਿਸ ਪ੍ਰਸੰਗ ਤੇ ਜੋ

---

[1]ਵੈਰਸੀ। [2](ਦਿੱਲੀ ਜਾਣੇ ਤੁਪ) ਕਾਰਜ ਦਾ ਸਮਾਂ (ਵੇਖਕੇ)। [3]ਟਿਕੇ ਹੋਏ ਚੰਚਲ ਹੋ ਜਾਣਗੇ ਜਿਵੇਂ (ਤੂੰ) ਕਹੇਂਗਾ। [4]ਜੋ ਵਿਚਰਨੇ ਵਾਲੇ ਹਨ ਓਹ ਜੜ੍ਹ ਤੁਪ ਹੋ ਜਾਣਗੇ।[5]ਖਾਲੀ ਨਹੀਂ ਹੁੰਦਾ। [6]ਖਾਲੀ ਹੋ ਜਾਇਗਾ (ਤੇਰੇ) ਜ਼ਰਾ ਭਰ ਵੇਖਣ ਨਾਲ। [7]ਜਲ ਨਹੀਂ ਹੈ। [8]ਸਮੁੰਦਰ। [9]ਤੇਰੇ ਬਚਨਾਂ ਵਿਚ। [10]ਉਚਿਤ ਅਣੁਚਿਤ, (ਕਿਸੇ ਨੂੰ) ਉੱਚਿਆਂ ਕਰਨ ਵਾਲਾ, (ਕਿਸੇ ਨੂੰ ਟਾਰਨ =) ਨੀਵਿਆਂ ਕਰਨ ਵਾਲਾ। (ਅ) ਯੋਗ, ਅਯੋਗ, ਤੇ (ਉਚ+ਅਉਚ−) ਉਚਾ ਨੀਵਾਂ (ਕਰਨ ਵਾਲਾ ਯਾ, ਟਾਰਨਿ=) ਇਸਦੇ ਉਲਟ ਕਰਨ ਵਾਲਾ।

ਕਿਸ ਕਾਲਾ ॥ ੮ ॥ ਕਰਹਿ ਤਰਕ ਮਨ ਕੁਟਿਲ ਕੁਟੇਵ[1]। ਨਿਜ ਮਤ ਕ ਕਰਿ ਕੈ ਅਹੰਮੇਵ। ਅਸਮੰਜਸ ਸੁਨਿ ਕੈ ਨਿਜ ਕਾਨ। ਨਾਖਨਿ ਹੋਤਿ ਤੁਰਕਪਤਿ ਮਾਨ[2] ॥ ੯ ॥ ਤਿਸ ਅਨੁਸਾਰ ਹੋਇ ਨਹਿੰ ਕਹੈਂ। ਦੁਰ ਕੀ ਲਘੁਤਾ ਜਿਸ ਮਹਿੰ ਲਹੈਂ। ਤਬਿ ਤੁਮ ਧੀਰਜ ਧਰਿ ਉਰ ਆਛੇ। ਕਹਯੋ ਜਥਾਰਥ, ਹੁਇ ਹਿਤ ਪਾਛੇ[3] ॥੧੦॥ਤਵ ਰਸਨਾਤੇ ਨਿਕਸੈ ਜੈਸੋ। ਤੈਸੇ ਹੋਇ ਮਿਟੈ ਨਹਿੰ ਕੈਸੇ। ਭਨਹੁ ਨਿ ਸੰਗ ਰਾਖਿ ਗੁਰ ਧਯਾਨਾ। ਜਸੁ ਪ੍ਰਾਪਤ*ਹੁਇ ਹੈ ਬਿਧਿ ਨਾਨਾ॥੧੧॥ਅਪਨੇ ਬਲ ਭਰੋਸ ਜਿਸ ਨਾਂਹੀ[4]।ਕਰਨਿ ਕੁਸ਼ਾਮਤ ਕਾਰਜ ਤਾਂਹੀ[5] । ਸਤਿਗੁਰ ਸ਼ਕਤੀ ਪਰ ਬਿਸ਼੍ਵਾਸ। ਸੋ ਨਿਸ਼ੰਗ ਰਹਿ ਸਭਿਹਿਨਿ ਪਾਸ॥੧੨॥ਉਨੋ ਸ਼ੇਕਮਾਨ ਹੁਇ ਜਾਤੇ[6]।ਪੂਰਨ ਨਹਿੰ ਭੋਲਤਿ ਕਿਸ ਭਾਂਤੇ। ਬਖਸ਼ਸੋ ਤੁਹੋ ਅਨਟੂਟ ਭੰਡਾਰ। ਖਰ੍ਚਨਿ ਕਰਹੁ ਨ ਸ਼ੇਕ ਬਿਚਾਰ ॥ ੧੩ ॥ ਤੀਨ ਲੋਕ ਮਹਿੰ ਆਇਸੁ ਜਿਮ ਕਾਹੂ। ਸੁਰ ਨਰ ਨਾਗ ਸੁਨਤਿ ਹੀ ਹਿਤ ਲਹਿੰ। ਤਤਛਿਨ ਕਰਹਿੰ ਤਿਸੀ ਬਿਧਿ ਸਾਰੇ। ਭੋਹਿ ਬਾਕ ਨਹਿੰ ਕੋ ਹਟਕਾਰੇ[7] ॥ ੧੪ ॥ ਸੁਨਿ ਸ਼੍ਰੀ ਰਾਮਰਾਇ ਸੁ ਪ੍ਰਸੰਨ। ਕਹਿ 'ਸ਼੍ਰੀ ਨਾਨਕ ਜੀ ਧਨ ਧੰਨ। ਤੀਨ ਲੋਕ ਮਹਿੰ ਮਹਿਦ ਪ੍ਰਤਾਪ। ਚਹੈਂ ਸੁ ਕਰੈਂ ਉਥਾਪਨਿ ਥਾਪ' ॥ ੧੫ ॥ ਸ਼੍ਰੀ ਹਰਿਰਾਇ ਪਿਤਾ ਕੇ ਆਗੇ। ਬੰਦਨ ਕੀਨਿ ਚਰਨ ਅਨੁਰਾਗੇ। ਸਕਲ ਭਾਂਤਿ ਕੀ ਕੀਨਸਿ ਤਯਾਰੀ। ਸ਼ਿਵਕਾ ਰਥ ਸੁੰਦਰ ਅਸਵਾਰੀ ॥ ੧੬ ॥ ਨਖਸ਼ਿਖ ਸਗਲ ਸ਼ਿੰਗਾਰਨਿ ਕਰੇ। ਚੌਕਸ ਚਪਲ ਚਾਰੁ ਅਸੁ ਖਰੇ। ਨਿਸ ਮਹਿੰ ਤਯਾਰੀ ਸਭਿ ਕਰਿ ਰਾਖੀ। ਹੋਤਿ ਪ੍ਰਭਾਤਿ ਗਮਨ ਕੇ ਕਾਂਖੀ ॥ ੧੭ ॥ ਭਾਈ ਬਹਿਲੋ ਕੇ ਗੁਰਦਾਸ[8]। ਅਰੁ ਦੂਸਰ ਤਾਰਾ ਪਿਖਿ ਪਾਸ। ਸ਼੍ਰੀ ਹਰਿਰਾਇ ਸੰਗ ਇਹ ਕਰੇ। ਸਭਿ ਬਿਧਿ ਸਮਝਾਇ ਢਿਗ ਖਰੇ ॥ ੧੮ ॥ ਹਿਤ ਸੇਵਾ ਕੇ ਸੇਵਕ ਆਨ। ਕਰੇ ਸਾਥ ਸਤਿਗੁਰੁ ਸੁਜਾਨ। ਪੌਰ ਬਿਖੈ ਸਮੇਦਨ ਸ਼ੁਭ ਕਰੀ। ਜਗਮਗ ਚਹੁੰਦਿਸ਼ਿ ਚਮਕਤਿ ਜ਼ਰੀ ॥ ੧੯ ॥ ਨਹਿੰ ਤੁਰੰਗ ਤਿਸ ਜੋਰਨਿ ਕਰੇ। ਪਾਵਹਿੰ ਜ਼ੀਨ

---

[1]ਮਨ ਦਾ ਟੇਢਾ ਤੇ ਖੋਟੇ ਸੁਭਾਵ ਵਾਲਾ। [2]ਨੁੰਦਗੀ ਦਾ ਮਾਨ। [3]ਪੱਚੀ ਗਲ ਕਹਿਓ ਪਿੱਛੋਂ ਭਲਾ ਹੋਵੇਗਾ। [4]ਜਿਸ ਨੂੰ ਆਪਣੀ (ਸ਼ਕਤੀ ਰੂਪ) ਬਲ ਦਾ ਭਰੋਸਾ ਨਹੀਂ। [5]ਕੁਸ਼ਾਮਤ ਕਰਨੀ ਉਸ ਦਾ ਕੰਮ ਹੈ, (ਤੇ ਜਿਸ ਨੂੰ)"""""। [6]ਜੋ ਊਣਾ ਹੋ ਸੋ ਤਾਂ ਸ਼ੇਕਾ ਵਾਲਾ ਹੋ ਜਾਂਦਾ ਹੈ। [7]ਭਾਈ ਬਹਿਲੋ ਕਾ ਗੁਰਦਾਸ। ਇਹ ਭਾਈ ਗੁਰਦਾਸ ਭਾਈ ਬਹਿਲੋ ਜੀ ਦਾ ਪੜਪੋਤ੍ਰਾ ਸੀ। [ਵੇਖ ਅੰਸ ੧ ਅੰਸੂ ੨]

*ਪਾ:—ਪ੍ਰਤਾਪ।

ਤਿਨਹੁੰ ਪਰ ਖਰੇ[1] । ਰਾਮਰਾਇ ਇਤਨੇ ਮਹਿ ਆਯੋ। ਸੁੰਦਰ ਸਨੰਦਨ ਪਰ ਚਢਿ ਗਯੋ ॥ ੨੦ ॥ ਸ਼੍ਰੀ ਹਰਿਰਾਇ ਆਪ ਪੁਨ ਆਏ। ਲੋਕ ਹਜ਼ਾਰਹੁੰ ਭੇ ਤਿਸ ਥਾਏਂ। ਚਢਿ ਕਰਿ ਚਲਹਿੰ ਹੇਰਨੇ ਕਾਜਾ। ਆਇ ਜੁਰਨੋ ਬਹੁ ਨਰਨਿ ਸਮਾਜਾ ॥੨੧॥ ਬਿਨ ਤੁਰੰਗ ਰਥ ਪਰ ਅਸਵਾਰੇ। ਮੁਖ ਤੇ ਬੋਲਨੋ 'ਚਲਹੁ ਅਗਾਰ'। ਤਤ ਛਿਨ ਸ਼ਬਦ ਗੰਭੀਰ ਉਠਾਇ। ਸਨੰਦਨ ਮਗ ਗਮਨੀ ਸਹਿਸਾਇ ॥ ੨੨ ॥ ਕਿਤੋ ਦੂਰ ਲਗਿ ਫੇਰ ਮੁਰਨੋ ਹੈ । ਲਖਿ ਅਚਰਜ ਉਰ ਹਰਖ ਭਰਨੋ ਹੈ। ਅਪਰ ਲੋਕ ਹੇਰਤਿ ਬਿਸਮਾਏ।'ਧੰਨ ਧੰਨ ਸਤਿਗੁਰੂ' ਅਲਾਏ ॥ ੨੩ ॥ ਬਿਨ ਤੁਰੰਗ ਰਥ ਫਿਰ ਕਰਿ ਆਈ। ਸ਼੍ਰੀ ਹਰਿਰਾਇ ਹੁਤੇ ਜਿਸ ਥਾਈਂ । ਸਿਖ ਸੇਵਕ ਕੀ ਭੀਰ ਖਰੀ ਹੈ। ਸ਼ਕਤਿ ਦਿਖਾਇਵ ਬੁੱਧਿ ਹਰੀ ਹੈ ॥ ੨੪ ॥ ਦੇਖਤਿ ਸ਼੍ਰੀ ਸਤਿਗੁਰੂ ਅਲਾਈ। ਅਜ਼ਮਤ ਕੋ ਆਗੈ ਬਹੁ ਥਾਂਈਂ । ਲਗਨੋ ਖਰਚਬੇ ਚਲਤਨ ਘਰ ਤੇ। ਨਿਕਸਨੋ ਨਾਂਹਿਨ ਅਬਿ ਲੌ ਪੁਰਿਤੇ॥੨੫॥ ਧੀਰਜ ਧਰਹੁ ਥਾਨ ਜਿਸ ਚਾਹੋ। ਭਯੋ ਅਜ਼ਮਤ ਕੋ ਕਰਿ ਦਿਖਰਾਹੋਂ। ਅਬਿ ਤੋ ਇਸ ਕੋ ਕਾਜ ਨ ਕੋਈ। ਦੌਰਾਈ ।ਬਨ ਅਸੁ[2] ਰਥ ਜੋਈ' ॥ ੨੬ ॥ ਸੁਨਿ ਸ਼੍ਰੀ ਰਾਮਰਾਇ ਨੇ ਕਹਨੋ। 'ਮੈਂ ਪਤਿਆਵਨਿ ਕੋ ਇਸ ਚਹਨੋ। ਅਬਿ ਮੇਰਾ ਨਿਸ਼ਚਾ ਟਿਕ ਗਇਓ। ਅਪਨੇ ਉਪਰ ਭਰੋਸਾ ਭਇਓ ॥ ੨੭ ॥ ਜੋ ਮੈਂ ਕਹੌਂ ਹੋਇ ਸਭਿ ਸਾਚੀ। ਨਿਕਲ ਨ ਜਾਵਹਿ ਕਹੌਂ ਉਬਾਚੀ'। ਬਹੁਰੋ ਰਥ ਸੋਂ ਜੁਰੇ ਤੁਰੰਗਾ। ਕੋਤਲ ਅਪਰ ਪਾਲਕੀ ਸੰਗ ॥ ੨੮ ॥ ਚਮਰ ਚਾਰੁ ਢੋਰਤਿ ਦੁਤਿ ਦੇਤਿ। ਮਨਹੁੰ ਮਰਾਲ ਉਡਾਰੀ ਲੇਤਿ। ਸਕਲ ਮਾਤ ਕਹੁ ਬੰਦਨ ਕਰੀ। ਹੇਰਤਿ ਸੁਤ ਪ੍ਰੇਮਾਤੁਰ ਖਰੀ ॥ ੨੯ ॥ ਪੁਨ ਸਤਿਗੁਰ ਜਹਿੰ ਸ਼੍ਰੀ ਹਰਿਰਾਇ। ਨਮੋ ਕਰੀ ਯੁਤਿ ਪ੍ਰੇਮ ਸੁ ਪਾਇ[3]। ਅਪਰ ਬੰਦਿਬੇ ਉਚਿਤ ਨਿਹਾਰੇ। ਕ੍ਰਮ ਤੇ[4] ਚਰਨ ਬੰਦ ਕਰ ਸਾਰੇ ॥ ੩੦ ॥ ਕਰਤਿ ਭਯੋ ਉਤਸਾਹ ਚਲਨਿ ਕੋ। ਸਜਲ ਕਰਤਿ ਲੋਚਨ ਪਲਕਨਿ ਕੋ। ਕੀਰਤਿਪੁਰਿ ਤੇ ਹੋਇ ਅਰੂਢਿ। ਮਾਰਗ ਗਮਨਨੋ ਆਗੈ*ਗੂਢ[5] ॥ ੩੧ ॥ ਦਿੱਲੀਪੁਰਿ ਕੋ ਸਨਮੁਖ ਗਵਨਾ। ਸਰਬ

[1]ਉਸ (ਰਥ) ਨੂੰ ਘੋੜੇ (ਅਜੇ) ਨਹੀਂ ਜੋੜੇ ਸਨ, ਘੋੜਿਆਂ ਤੇ ਕਾਠੀਆਂ ਪਾ ਰਹੇ ਸਨ। [2]ਜਿਸ ਥਾਂ ਲੋੜ ਨਹੋਵੇਗੀ ਉਥੇ ਕਰਾਮਾਤ (ਪ੍ਰਗਟ) ਕਰ ਦਿਖਾਵਣੀ। [3]ਘੋੜਿਆਂ ਤੋਂ ਬਿਨਾ। [4]ਚਰਨਾ ਨੂੰ। [5]ਵਾਰੀ ਵਾਰੀ। [6]ਅੱਗੇ ਨੂੰ, ਡੂੰਘੇ (ਭਾਵਾਂ ਵਾਲਾ) ਛਾਵ ਰਾਮਰਾਇ।

*ਹੋ ਸਕਦਾ ਹੈ ਕਿ ਅਸਲ ਪਾਠ—ਆਗੇ—ਹੋਵੇ, ਕਿਉਂਕਿ 'ਗੂਢ ਆਗੇ ਵਾਲਾ' ਮੁਹਾਵਰਾ ਹੈ। ਲਿਖਾਰੀ ਦੀ ਕਲਮ ਉਕਾਈ ਜਾਪਦੀ ਹੈ।

ਸਰੀਰ ਰੂਪ ਜਿਸ ਰਵਨਾ[1]। ਡੇਰਾ ਪ੍ਰਥਮ ਸੁ ਰੋਪਰ ਕਰਨੇ। ਖਾਨ ਪਾਨ ਨਿੰਦ੍ਰਾ ਰਸ ਢਰਨੇ ॥ ੩੨ ॥ ਭਈ ਪ੍ਰਭਾਤਿ ਕੂਚ ਕਰਿ ਚਲੇ। ਬਾਹਨ ਨਰ ਸੇਵਕ ਸੰਗ ਭਲੇ। ਇਸੀ ਪ੍ਰਕਾਰ ਨਿਸਾ ਜਬਿ ਹੋਇ। ਕਰਹਿ ਸਿਵਰ ਸੁਖ ਸੋਂ ਰਹਿ ਸੋਇ ॥ ੩੩ ॥ ਕੇਤਿਕ ਦਿਨ ਮੈਂ ਕ੍ਰਮ ਕ੍ਰਮ ਕਰਿਕੈ। ਮਾਰਗ ਉਲੰਘੇ ਦੇਸ਼ ਨਿਹਰਿ ਕੈ। ਗ੍ਰਾਮ ਨਗਰ ਜੋਤਿਕ ਮਗ ਆਏ। ਦੇਖਤਿ ਚਲੇ ਜਾਤਿ ਅਗੁਵਾਏ ॥ ੩੪ ॥ ਹਾਸ ਬਿਲਾਸ ਅਨੰਦਤਿ ਹੋਏ। ਦਿਨ ਗਮਨੇ ਨਿਸ ਸੁਖ ਸੋਂ ਸੋਏ। ਨੌਰੰਗ ਦੂਤ ਸੰਗ ਨਿਜ ਲੀਏ। ਦਿੱਲੀ ਨਗਰ ਪ੍ਰਵੇਸ਼ਨ ਕੀਏ ॥੩੫॥ ਤਤਛਿਨ ਦੂਤ ਅਗਾਊ ਗਯੋ। ਸੁਧ ਆਵਨਿ ਕੀ ਚੀਤਿ ਸੁ ਭਯੋ। 'ਜੋ ਸਤਿਗੁਰ ਗਾਦੀ ਪਰ ਬੈਸੇ। ਇਤਿ ਕੋ ਸੋ ਨਹਿੰ ਆਵਤਿ ਕੈਸੇ ॥ ੩੬ ॥ ਪੁੱਤ੍ਰ ਆਪਨੇ ਪਠਿਬੇ ਕਰਨੇ। ਮੋ ਸੰਗ ਐਸੋ ਬਾਕ ਉਚਰਨੇ।—ਅਜ਼ਮਤਿ ਸ਼ਾਹੁ ਚਹੈ ਜੋ ਲਈ। ਸੋ ਹਮਨੈ ਨਿਜ ਸੁਤ ਕੋ ਦਈ ॥ ੩੭ ॥ ਦੇਖਨੇ ਚਹੈ ਸੁ ਸਕਲ ਦਿਖੈ ਹੈ। ਇਸ ਕੋ ਕਹਨੇ ਨਿਫਲ ਨਹਿੰ ਹ੍ਵੈ ਹੈ। ਅਪਰ ਸ਼ਾਹ ਕੋ ਕਾਜ ਨ ਕੋਈ। ਮਿਲਨਿ ਹਮਾਰੋ ਜਿਸ ਤੇ ਹੋਈ ॥ ੩੮ ॥ ਸ਼ਾਹਿ ਜੁ ਬਾਂਛਤਿ, ਹਮ ਨੈ ਭੇਜਾ। ਬਿਨ ਸੰਸੈ ਨਿਜ ਸੰਗ ਸੁ ਲੇਜਾ—। ਤਿਨ ਕੋ ਪੁੱਤ੍ਰ ਸੰਗ ਮਮ ਆਯੋ। ਨਰ ਬਾਹਨ ਕਹੁ ਬਹੁ ਸਮੁਦਾਯੋ' ॥੩੯॥ ਸੁਨਿ ਨੌਰੰਗ ਨੇ ਰਿਦੇ ਬਿਚਾਰੀ।—ਜੋ ਹਮ ਬਾਂਛਤਿ ਰਿਦੇ ਮਝਾਰੀ। ਸੋ ਦਿਖਰਾਵਨ ਕੋ ਚਲਿ ਆਯੋ। ਪਿਤਾ ਪੁੱਤ੍ਰ ਮਹਿੰ ਭੇਦ ਨ ਪਾਯੋ ॥੪੦॥ ਜੋ ਕਰਿ ਇਸ ਤੇ ਕਾਜ ਨ ਸਰੈ। ਬਹੁਰ ਹਕਾਰਨਿ ਤਿਸ ਕਹੁ ਕਰੈਂ। ਅਰਜੇ ਨ ਚਹੈ ਆਇ ਬਿਨ ਦੇਰਿ। ਜਿਨਹੁੰ ਪਠਜੇ ਸੁਤਿ ਸ਼ਕ੍ਰਤਿ ਬਡੇਰ—॥੪੧॥ ਇਮ ਬਿਚਾਰਿ ਕੈ ਮਨੁਜ ਪਠਾਏ। ਸ਼ੁਭ ਸਥਾਨ ਡੇਰਾ ਕਰਿਵਾਏ। ਅਪਰ ਸੇਵ ਕਹੁ[2] ਹੁਕਮ ਬਖਾਨਜੇ। 'ਬਾਂਛਤਿ ਵਸਤੁ ਦੇਹੁ ਮਹਾਨਜੇ' ॥ ੪੨ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਰਮਿ ਰਾਸੌ 'ਸ੍ਰੀ ਰਾਮਰਾਇ ਦਿੱਲੀ ਪ੍ਰਵੇਸ਼ ਵਰਨਨੰ' ਨਾਮ ਸਪਤ ਤ੍ਰਿੰਸਤੀ ਅੰਸੂ ॥ ੩੭ ॥

੩੮. [ਸ੍ਰੀ ਰਾਮ ਰਾਇ ਨੇ ਮੋਇਆ ਬੱਕਰਾ ਜਿਵਾਯਾ]।

ਦੋਹਰਾ ॥ ਦਿੱਲੀ ਪੁਰਿ ਪ੍ਰਵੇਸ਼ ਕੈ ਨੰਦਨ ਸ੍ਰੀ ਹਰਿਰਾਇ। ਕਰਨੇ ਸਿਵਰ ਸੁਭ ਰੀਤਿ ਸੋਂ ਰਹਿ ਮਜਨ੍ਹੂੰ[3] ਜਿਸ ਥਾਇੰ ॥੧॥ ਚੌਪਈ ॥ ਤੁਰਕੇਸ਼ੁਰ ਬਹੁ ਰਿਦੇ ਬਿਚਾਰੇ। ਅਪਨਿ ਸਲਾਹੀ ਸਕਲ ਹਕਾਰੇ। 'ਅਜ਼ਮਤ ਦੇਨਹਾਰ

---

[1] ਮੁੰਦਰ। [2] ਏਹਾ ਵਾਸਤੇ। [3] ਭਾਵ ਮਜਨ੍ਹੂੰ ਦੇ ਟਿੱਲੇ, ਦੁਰਦੁਆਰਾ ਹੈ ਜਮਨਾ ਕਿਨਾਰੇ। ਜਿੱਥੇ ਆਇ ਤੇ ਛੇਵੇਂ ਪਾਤਸ਼ਾਹ ਟਿਕੇ ਸਨ।

ਅਬਿ ਆਧੋ। ਆਪ ਨਹੀਂ,ਨਿਜ ਪੁੱਤ੍ਰ ਪਠਾਯੋ ॥੨॥ ਹਮ ਸੋਂ ਬਿਨਾ ਮਿਲੇ ਇਕ ਵਾਰੀ। ਕਰਾਮਾਤ ਕੁਛ ਦੇਹਿ ਦਿਖਾਰੀ। ਹੁਇ ਅਤਿ ਕਠਨ ਜੁ ਬਨ ਨਹਿਂ ਆਵੈ। ਦਿਹੁ ਸਲਾਹ ਅੱਡ ਹੀਨਤਿ[1] ਪਾਵੈ ॥ ੩ ॥ ਕਜ਼ਾ ਕਹਿ ਪਠਹਿਂ, ਕਹਾਂ ਕਰਿਵਾਇਂ ? ਜਿਸ ਮਰਿ ਕਿਮ ਨਹਿਂ ਚਲਹਿ ਉਪਾਇ। ਮਿਲਿਬੇ ਤੇ ਪੂਰਬ ਪਤਿਆਵੈਂ।ਲਖਹਿਂ ਉਚਿਤਥਬਿ ਨਿਕਟਿ ਬੁਲਾਵੈਂ'।੪। ਸੁਨਿ ਕਾਜ਼ੀ ਮੁੱਲਾਂ ਹਰਖਾਏ। ਸ਼ਾਹ ਸਰਾਹਹਿਂ ਬਾਕ ਸੁਨਾਏ।'ਦਾਨਸ਼ਵੇਦ ਬਿਲੈਦ ਸਭਿਨਿ ਮੈਂ। ਕਹਿ ਪਠਵਹੁ ਜਿਮ ਰੁਚਿ ਹੁਇ ਮਨ ਮੈਂ ॥ ੫ ॥ ਅਛਰਿ ਸਿਧਿ ਹੋਵਤਿ ਜਿਨ ਮਾਂਹੀ। ਲਘੁ ਦੀਰਘ ਆਦਿਕ ਬਨ ਜਾਹੀਂ। ਅਪਰ ਅਨੇਕ ਪ੍ਰਕਾਰਨਿ ਬਾਤ। ਸੋ ਕਰਿ ਲੇਤਿ ਜਗਤ ਬੱਖਜ਼ਾਤ ॥ ੬ ॥ ਅਚਰਜ ਕੋ ਦਿਖਾਇ ਬਿਧਿ ਨਾਨਾ। ਜੋ ਬੁਧਿ ਬਲ ਤੇ ਸਕੈ ਨ ਜਾਨਾ। ਸਭਿ ਤੇ ਉਲੰਘ ਏਕ ਹੈ ਬਾਤ। ਮ੍ਰਿਤਕ ਜਿਵਾਵਨਿ ਕੀ ਬੱਖਜ਼ਾਤ ॥ ੭ ॥ ਇਸ ਮਹਿਂ ਏਕ ਕਰਹੁ ਚਤੁਰਾਈ। ਜਿਸ ਪ੍ਰਕਾਰ ਹਮ ਕਹੈਂ ਬੁਝਾਈ। ਹੋਹਿ ਮ੍ਰਿਤਕ ਕੋ ਦੇਹਿ ਜੁ ਪਰਸੋ। ਤਿਸਹਿ ਜਿਵਾਇ ਦੇਤਿ ਕਰਿ ਖਰਸੋ[2]॥ ੮॥ ਜੇ ਕਰਿ ਦੇਹ ਜਾਇ ਦਫਨਾਈ। ਕਿਧੌਂ ਕੋਇ ਕਿਸ਼ ਬਿਧਿ ਲੇ ਖਾਈ[3]। ਕਿਧੌਂ ਅਗਨਿ ਕੇ ਬੀਚ ਜਰਾਵੈਂ। ਦਿਖਨੋ ਨ ਅਬਿ ਲੌਂ ਤਾਂਹ ਜਿਵਾਵੈ*॥

---

[1]ਹੀਣਤਾ। [2]ਖੜਾ ਕਰ ਦਿੰਦੇ ਹਨ। [3]ਕਿਸੇ ਤਰ੍ਹਾਂ ਕਿਸੇ (ਜੀਵ) ਨੇ ਖਾ ਲਈ ਹੋਵੇ।

*ਅਰ੍ਹੋਂ ਰਾਮਰਾਇ ਜੀ ਦੀਆਂ ਕਰਾਮਾਤਾਂ ਦੂਰਨੀਆਂ ਹਨ, ਲੋਕਾਂ ਵਿੱਚ ਬੀ ਅਜ ਤੀਕ ੭੨ ਪ੍ਰਸਿੱਧ ਹਨ। ਕਵਿ ਜੀ ਨੇ ਕਿੰਵੇਂ ਲਈਆਂ ਤੇ ਕਰਾਮਾਤ ਕੀ ਵਸਤੂ ਹੈ, ਇਸਦਾ ਵੀਚਾਰ ਪਹਿਲੀ ਜਿਲਦ 'ਪ੍ਰਸਤਾਵਨਾ' ਵਿੱਚ ਹੈ। ਸਤਿਗੁਰ ਹਰਿਰਾਇ ਜੀ ਨੇ ਇਹ ਤਾਕਤ ਰਾਮਰਾਇ ਜੀ ਨੂੰ ਨਿੱਕੀ ਨਿੱਕੀ ਵੇਲੇ ਤੇ ਗੁਰ ਘਰ ਦੇ ਅਸੂਲਾਂ ਨੂੰ ਜਬ ਵਰਤਣ ਲਈ ਦਿੱਤੀ ਸੀ ਤੇ ਉਨ੍ਹਾਂ ਨੇ ਸਾਰੇ ਹਾਲ ਦੁਣਕੇ ਕੀਹ ਆਖਿਆ, ਇਸ ਲਈ ਵੇਖੋ ਸਤਿਗੁਰ ਜੀ ਦੇ ਢਾਕ ਇਸੇ ਰਾਸ ਦੇ ਅੰਸੂ ਪਦ ਅੰਃ ੮ ਤੋਂ ਅੱਗੇ।

ਰਾਮਰਾਇ ਜੀ ਕਰਾਮਾਤਾਂ ਦਿਖਾ ਮੱਕਦੇ ਸਨ ਕਿ ਨਹੀਂ ? ਇਸ ਪਰ ਪੱਛਮੀ ਰੌਸ਼ਨੀ ਦੇ ਆਉਣ ਨਾਲ ਸਭ ਲੋਕ ਕਰਾਮਾਤ ਤੋਂ ਸਿਰ ਫੇਰਦੇ ਹਨ, ਤੇ ੪੦ ਵਰ੍ਹੇ ਹੋਏ ਹਨ ਕਿ ਆਰੀਆ ਸਮਾਜੀਆਂ ਦੇ ਖੰਡਨ ਨੇ ਹਰੇਕ ਨੂੰ ਕਰਾਮਾਤ ਤੋਂ ਭਰਾ ਦਿੱਤਾ ਸੀ। ਪਰ ਤੁਣ ਅਨੇਕਾਂ ਰੱਲਾਂ ਜੋ ਤਦੋਂ ਅਨਦੇਖੀਆਂ ਕਹਿੰਦੇ ਸਨ, ਉਸੇ ਪੱਛਮੀ ਰੌਸ਼ਨੀ ਨੇ ਮੰਨਣੀਆਂ ਅਰੰਭ ਦਿੱਤੀਆਂ ਹਨ। ਮੈਸਮਰੇਜ਼ਿਮ, ਟੈਲੀ ਪੈਥੀ, ਦੂਸਰੇ ਆਦਮੀ ਦੇ ਖਿਆਲ ਵਾਚ ਲੈਣੇ, ਆਦਿ ਬਾਤਾਂ ਸਹੀ ਹੋ ਰਹੀਆਂ ਹਨ। ਦੁਹਾਂ ਦੇ ਮੇਲ ਵੇਲ (ਸਪਿਰਚੁਅਲਿਜ਼ਮ) ਹਜ਼ਾਰਾਂ ਨਹੀਂ ਲੱਖਾਂ ਕ੍ਰੋੜਾਂ ਆਦਮੀ

[ਬਾਕੀ ਟੁਕ ਲਈ ਵੇਖੋ ਅਗਲੇ ਪੰਨੇ ਦੇ ਹੇਠ]

੯ ॥ ਯਾਂਤੇ ਛਲ ਕੀਜੈ ਇਸ ਭਾਂਤੀ। ਦਿਹੁ ਥਕਰਾ ਜ਼ਾਫਤ ਕਹਿ ਬਾਤੀ। ਅਪਰ ਵਸਤੁ ਸਗਰੀ ਪਹੁੰਚਾਵਹੁ। ਸਨਮਾਨਹੁ ਸਭਿ ਬਿਧਿ ਹਰਖਾਵਹੁ ॥ ੧੦ ॥ ਰਾਤ੍ਰਿ ਬਿਖੇ ਤਿਸ ਆਮਿਖ ਖਾਇ। ਨਹਿੰ ਸਰੀਰ ਅਜ ਕੋ ਪੁਨ ਪਾਇ। ਹੋਤਿ ਪ੍ਰਾਤਿ ਕੋ ਸੋ ਮੰਗਵਾਵਹੁ। ਸ਼ਹਿਜਾਦੇ ਕੋ ਨਾਮ ਸੁਨਾਵਹੁ[1]॥ ੧੧॥ਇਮ ਛਲ ਤੇ ਬਾਂਛਤਿ ਕੋ ਪਾਵਹੁ।ਨਹਿੰ ਜੀਵੈ ਭਬਿ ਸ਼ਰ੍ਹ ਮਨਾਵਹੁ। ਕਰਾਮਾਤ ਅਤਿ ਹੋਇ ਬਡੇਰੀ। ਭਬਿ ਬਚਿ ਹੈ ਨਤੁ ਪਰੈ ਕੁਫੇਰੀ' ॥ ੧੨॥ ਇਮ ਸਲਾਹ ਜਬਿ ਦੀਨਿ ਸਲਾਹੀ।ਨੀਕੀ ਮਾਨਿ ਸ਼ਾਹ ਮਨ ਮਾਂਹੀ। ਚਿਤਵੈ ਚਿਤ–ਅਜ ਕਯੋਂਹੂੰ ਨ ਜ ਵੈ। ਭਬਿ ਹਮਰੇ ਮਤ ਮੈਂ ਸੋ ਥੀਵੈ–॥ ੧੩ ॥ ਸਭਿ ਵਸਤੁ ਪਹੁੰਚਾਵਨਿ ਕੀਨਸਿ। ਖਾਨ ਪਾਨ ਸਭਿ ਬਿਧਿ ਲੈ ਦੀਨਸਿ। ਸ਼ਾਹੁ ਆਪਨੈ ਅਜ ਮੰਗਵਾਯੋ। ਮਹਾਂ ਪੁਸ਼ਟ ਬਹੁ ਸੁਸ਼ਟ[2] ਸੁਹਾਯੋ ॥੧੪ ॥ ਹਿਤ ਖਾਵਨਿ ਕੇ ਸੋ ਭਹਿੰ ਭੇਜਾ। ਕਹਜੋ 'ਸਕਲ ਵਸਤੁ ਸੰਗ ਲੇਜਾ'। ਜਹਿੰ ਸ਼੍ਰੀ ਰਾਮਰਾਇ ਕਿਯ ਡੇਰਾ। ਭਹਿੰ ਪਹੁੰਚੇ ਲੈ ਕਰਿ ਸਭਿ ਹੇਰਾ ॥੧੫॥ ਸ਼ਾਹੁ ਦਿਸ਼ਾ ਤੇ ਕਹਿ ਕਰਿ ਦੀਨਸਿ। 'ਜ਼ਾਫਤ ਪਠੀ ਮਾਨ ਤੁਮ ਕੀਨਸਿ। ਸਰਬ ਸੌਜ ਇਹੁ ਲੇਹੁ ਸੰਭਾਰੀ। ਲੀਜੈ ਅਜ ਕਰਿ ਲੇਹੁ ਅਹਾਰੀ' ॥੧੬॥ਸ਼ਾਹੁ ਪਠਜੋ ਸਭਿ ਦੇ ਕਰਿ ਗਏ। ਮਤਿ[3] ਸ਼੍ਰੀ ਰਾਮ-ਰਾਇ ਲਖਿ ਲਏ। ਅਪਨਿ ਨਰਨਿ ਸੋਂ ਕਹਿਬੋ ਕੀਨਿ। 'ਹਿਤ ਅਹਾਰ ਕੋ ਬਛ ਅਜ ਦੀਨਿ ॥ ੧੭ ॥ ਇਸ ਕੋ ਆਮਿਖ ਕਰਹੁ ਰਸੋਈ। ਖਾਲ ਅਸਥਿ[4] ਨਹਿੰ ਦੀਜਹਿ ਖੋਈ। ਜਬਿ ਮਾਰਹੁ* ਇਕ ਟੰਗਰੀ ਲੇਹੁ। ਬਡ ਕਾਜ਼ੀ ਕੇ ਘਰ ਪਠਿ ਦੇਹੁ' ॥ ੧੮ ॥ ਸੁਨਿ ਸੇਵਕ ਤਸ ਕੀਨਸਿ ਕਾਰ।

[1]ਭਾਵ ਇਹ ਕਿ ਇਹ ਬੱਕਰਾ ਪਾਤਸ਼ਾਹ ਦੇ ਸ਼ਹਿਜ਼ਾਦੇ ਦਾ ਸੀ, ਹੁਣ ਉਹ ਮੰਗਦਾ ਹੈ, ਗਲਤੀ ਨਾਲ ਤੁਹਾਨੂੰ ਘਲ ਬੈਠੇ ਸਾਂ। [2]ਮੋਟਾ। [3]ਬੁਧੀ ਵਿੱਚ (ਅ) (ਉਨ੍ਹਾਂ ਦਾ) ਮਤਾ। [4]ਖੱਲ ਤੇ ਹੱਡੀਆਂ। *ਪਾ:–ਕੱਠਹੁ=ਮਾਰੋ। ਕੁੱਠਾ ਪਦ ਮੁਸਲਮਾਨੀ ਤ੍ਰੀਕੇ ਨਾਲ ਮਾਰਨ ਵਾਸਤੇ ਤੁਰ੍ਹੀ ਦਸਮੇਂ ਪਾਤਸ਼ਾਹ ਦੇ ਸਮੇਂ ਹੋਇਆ ਹੈ। ਪਹਿਲਾਂ ਇਸਦੇ ਸਾਧਾਰਣ ਅਰਥ ਸਨ=ਮਾਰਨਾ।

ਦੇਖੋ [ਪਿਛਲੇ ਪੰਨੇ ਦੀ ਬਾਕੀ ਟੂਕ]

ਯੂਰਪ ਅਮੇਰਿਕਾ ਵਿੱਚ ਮੰਨ ਰਹੇ ਹਨ, ਅਰ ਬੜੇ ਮਾਦਾ ਪ੍ਰਸਤ ਤੇ ਸਾਇੰਸ ਵੇਤਾ ਕਾਇਲ ਹੋ ਰਹੇ ਹਨ, ਇਸ ਕਰਕੇ ਅਨੇਕਾ ਕਰਾਮਾਤਾਂ ਰਾਮਰਾਇ ਜੀ ਦੀਆਂ ਜੋ ਉਨ੍ਹਾਂ ਨੇ ਓਂ ਚੋ ਆਤਮ ਬਲ ਨਾਲ ਵੇਖੀਆਂ, ਅਜਕਲ ਇਨ੍ਹਾਂ ਤ੍ਰੀਕਿਆਂ ਨਾਲ ਸਿੱਧ ਹੋ ਸੱਕਦੀਆਂ ਹਨ। ਮਹਿਮਾ ਪ੍ਰਕਾਸ਼ ਵਿੱਚ ਕਰਾਮਾਤਾਂ ਥੋੜ੍ਹੀਆਂ ਲਿਖੀਆਂ ਹਨ। ਵਿੱਦਿਆ ਵਿਗਯਾਨ ਮੁਜਬ 'ਸਿਧਿ' ਜਨਮ ਤੋਂ ਪ੍ਰਾਪਤ ਬੀ ਹੁੰਦੀ ਹੈ, ਤੇ ਯੋਗ ਕਰਕੇ ਸੰਜਮ ਨਾਲ ਬੀ ਪ੍ਰਾਪਤ ਕਰ ਸਕੀਦੀ ਹੈ। ਵਿਸ਼ੇਸ਼ ਲਈ ਵੇਖੋ ਪ੍ਰਸਤਾਵਨਾ।

ਕੁੱਠਨੋ ਅਜ ਕੋ ਹੋਤੁ ਅਹਾਰ। ਲੇ ਕਾਜੀ ਕੇ ਘਰ ਮਹਿੰ ਗਏ। 'ਰਾਮਰਾਇ ਕੇ ਆਵਤਿ ਭਏ ॥੧੬॥ ਤਿਨ ਢਿਗ ਜ਼ਾਫਤ ਭੇਜੀ ਸ਼ਾਹੁ। ਇਹੁ ਆਮਿਖ ਪਠਯੋ ਤੁਮ ਪਾਹੁ। ਅਪਰ ਕੁਸ਼ਲ ਕੋ ਪੂਛਨਿ ਕਹਯੋ। ਰਾਵਰਿ ਸਾਥ ਮਿਲਨਿ ਕਹੁ ਚਹਯੋ' ॥ ੨੦ ॥ ਸੁਨਿ ਕਾਜ਼ੀ ਜਿਸ ਮਨ ਅਹੰਕਾਰੇ। ਲੇ ਕਰਿ ਆਮਿਖ ਰਿਦੇ ਬਿਚਾਰੇ।—ਕਰਨਿ ਕੁਸ਼ਾਮਦ ਪਾਸ ਹਮਾਰੇ। ਪਠਨੇ ਮਾਸ ਹਿਤ ਕਰਨਿ ਅਹਾਰੇ ॥ ੨੧ ॥ ਸ਼ਾਹੁ ਨਿਕਟਿ ਨੀਕੀ ਕਹਿ ਬਾਤ। ਜਾਨਤਿ ਹੈ ਇਹ ਨਿਤ ਢਿਗ ਜਾਤਿ—। ਇਮ ਚਿਤਵਤਿ ਆਮਿਖ ਪਕਵਾਯੋ। ਅਪਨੇ ਖਾਨੇ ਮੈਂ ਕਰਿ ਖਾਯੋ॥੨੨॥ਇਤਿ ਸ਼੍ਰੀ ਰਾਮਰਾਇ ਤਿਮ ਕਰਯੋ। ਅਸਥਿ ਖਾਲ ਇਕ ਥਲ ਕਰਿ ਧਰਯੋ। ਅਪਰ ਮਾਸ ਖਾਯੋ ਬਰਤਾਇ। ਖਾਨ ਪਾਨ ਕਰਿ ਸਹਜਿ ਸੁਭਾਇ॥੨੩॥ ਜਾਮਨਿ ਬਿਖੈ ਪੌਢ ਕਰਿ ਸੋਏ। ਭਈ ਪ੍ਰਾਤਿ ਪੁਨ ਜਾਗੂਨਿ ਹ੍ਵੈਏ। ਕਰਿ ਸ਼ਨਾਨ ਪਢਿ ਕਰਿ ਗੁਰਬਾਨੀ। ਬੈਠਿ ਰਹੇ ਮੁਖ ਸੋਂ ਤਿਸ ਥਾਨੀ ॥ ੨੪ ॥ ਉਤ ਨੌਰੰਗੀ ਸਭਾ ਲਗਾਈ। ਕਾਜ਼ੀ ਮੁੱਲਾਂ ਗੋ ਸਮੁਦਾਈ।ਕਰਨੇ ਜ਼ਿਕਰ'ਅਜ ਤਹਾਂ ਪਠਾਯੋ। ਜੀਵਤਿ ਹੈ ਕਿ ਕਾਟ ਕਰਿ ਖਾਯੋ ?' ॥ ੨੫ ॥ ਭੇਜਨੋ ਨਰ ਦ੍ਰਿਧ ਲੈਬੇ ਕਾਰਨ। ਜਾਇ ਸੁ ਕੀਨਸਿ ਨੀਕ ਨਿਹਾਰਨਿ। ਜਾਨਨੋ ਸੁਨਨੋ 'ਰੈਨ ਮੈਂ ਖਾਯੋ'। ਆਇ ਤੁਰਤ ਨੌਰੰਗ ਸੁਨਾਯੋ ॥ ੨੬ ॥ ਸ਼ਾਹੁ ਕਹਯੋ 'ਢਾਂਛਤਿ ਚਿਤ ਹੋਈ। ਅਬਿ ਜਾਚਹੁ ਅਜ ਪਠਿ ਨਰ ਕੋਈ। ਸ਼ਹਿਜ਼ਾਦੇ ਕੋ ਖੇਲਨ ਵਾਰੇ। ਭੋਰੇ[1] ਪਠਨੇ ਸਮੀਪ ਤੁਮਾਰੇ ॥ ੨੭ ॥ ਅਬਿ ਖੇਲਨਿ ਕੋ ਹਿਤ ਸੋ ਚਾਹੈ। ਜਿਦ ਕਰਿ ਰੁਦਤਿ ਅਮੁਦਤਿ[2] ਮਹਾਂ ਹੈ'। ਇਮ ਸਮੁਝਾਇ ਪਠਨੋ ਨਿਜ ਨਰ ਕੋ। 'ਕਹਿਤੇ[3] ਕੁਛੁਕ ਜਨਾਵਰੁ ਡਰ ਕੋ' ॥ ੨੮ ॥ ਬਾਕ ਚਾਲ[4] ਸੁਨਿ ਤੁਰਨ ਆਯੋ। ਢਿਗ ਚਿਤ ਹ੍ਵੈ ਕਰਿ ਕ੍ਰੂਰ ਸੁਨਾਯੋ। 'ਸ਼ਹਿਜ਼ਾਦੇ ਕੋ ਅਜ ਸੋ ਦਈਏ।ਤਿਸਕੋ ਪਲਟੇ ਔਰੋ ਲਈਏ'॥ ੨੯॥ ਰਾਤਿ ਕੁਲਾਵੇ ਮੈਂ ਦੇ ਗਯੋ। ਅਬਿ ਤਿਸ ਕੀ ਸੁਧਿ ਪਾਵਤ ਭਯੋ। ਸ਼ਹਿਜ਼ਾਦੇ ਵਡ ਧੂਮ ਉਠਾਈ। ਪਚ ਹਾਰੇ ਪਰਚਨੋ ਨ ਰਹਾਈ[5] ॥ ੩੦ ॥ ਸੁਨਤਿ ਸ਼ਾਹੁ ਕੋ ਰਿਸ ਹੁਇ ਆਈ। ਝਿਰਕੇ ਲੋਕ ਤ੍ਰਾਸ ਉਪਜਾਈ। ਦੁਮ ਲਗਿ ਖਰਗੀ[6] ਜਾਨੀ ਜਾਇ। ਦੀਜੈ ਅਜ ਸਗਰੀ* ਮਿੰਟ ਜਾਇ

---

[1]ਭੁਲੇਖੇ ਵਿੱਚ। [2]ਉਦਾਸ। [3]ਗੱਲ ਕਰਿੰਦਿਆਂ। [4]ਦੂਤ। [5]ਪਰਚਿਆ ਨਰਾਂ ਰਹਿੰਦਾ। [6]ਗੁੱਸਾ।
*ਪਾਃ—ਖਫਗੀ।

॥ ੩੧ ॥ ਸੁਨਿ ਸ਼੍ਰੀ ਰਾਮਰਾਇ ਬਚ ਕਹੋ। 'ਸੋ ਅਜ ਕੁਠਨੋ ਜਿਯਤਿ ਨਹਿੰ ਰਹਨੋ। ਤਿਸ ਕੇ ਪਲਟੇ ਦੇਂ ਹਮ ਔਗਨਹਿੰ ਅਬਿ ਪੱਯਤਿ ਸੋ ਕਿਤ ਠੌਰ ॥ ੩੨ ॥ ਅਪਰ ਖੇਲ ਸ਼ਹਿਜ਼ਾਦੇ ਲਾਵਹ। ਤਿਸ ਤੇ ਸੁੰਦਰ ਅਜ ਦਿਖਰਾਵਹੁ।ਪਰਚ ਜਾਇਗੋ ਜਨੋਂ ਕਨੋਂ ਕਰੋ।ਸੋ ਕਿਮਹਾਥ ਆਇ ਜੋ ਮਰੋ' ॥ ੩੩ ॥ ਸ਼ਾਹੁ ਪਾਸ ਪੁਨ ਜਾਇ ਸੁਨਾਈ। 'ਸੋ ਤੋ ਮਰਨੋ ਲੀਨਿ ਨਿਸ ਖਾਈ। ਕੈਸੇ ਹਾਥ ਆਇ ਮਿਤੁ ਹੋਯੋ। ਨਹਿੰ ਉਪਾਇ ਦੈਬੇ ਕਉ ਜੋਯੋ' ॥ ੩੪ ॥ ਪੁਨਹਿ ਸ਼ਾਹੁ ਨੇ ਪਠਨੋ ਰਿਸਾਈ। 'ਜਨੋਂ ਕਨੋਂ ਅਜ ਦਿਹੁ ਆਜ ਪਠਾਈ।ਨਾਂਹਿ ਤ ਸ਼ਹਿਜ਼ਾਦੇ ਕੋ ਖਤਰਾ। ਰਹੈ ਟਲਾਇ ਨ ਟਲੈ ਬਿਸਾਲ'॥ ੩੫ ॥ ਸ਼੍ਰੀ ਹਰਿਰਾਇ ਪੁੱਤ੍ਰ ਢਿਗ[1] ਫੇਰ। ਗਏ ਤੁਰਕ ਤਾਗੀਦ ਬਡੇਰ। ਕਹਨੋ ਸ਼ਾਹੁ ਕੋ ਸਕਲ ਸੁਨਾਯੋ। '–ਜਨੋਂ ਕਨੋਂ ਅਜ ਦਿਹੁ–ਪੁਨ ਫੁਰਮਾਯੋ' ॥੩੬॥ ਰਾਮਰਾਇ ਮਨ ਮੈਂ ਸਭਿ ਜਾਨੀ।'ਜਿਸ ਹਿਤ ਮੈਂ ਆਯੋ ਇਸ ਥਾਨੀ। ਬਿਨਾਂ ਮਿਲੇ ਚਾਹੈ ਤੁਰਕੇਸ਼। ਅਚਰਜ ਕਰਿ ਦਿਖਰਾਉਂ ਵਿਸ਼ੇਸ਼ ॥ ੩੭॥ ਅਸਥੀ ਖਾਲ ਵਿਖੈ ਸਭਿ ਪਾਏ। ਵਾਹਿਗੁਰੂ ਕਹਿ ਜਲ ਛਿਰਕਾਏ। ਉਠਨੋ ਜੀਵ ਅਜ ਸੋ ਤਤਕਾਲਾ। ਇਤ ਉਤ ਬਿਚਰਤਿ ਬੁਲਤਿ ਬਿਹਾਲਾ'॥੩੮॥ ਤੀਨ ਚਰਨ ਜਿਸ ਕੇ ਤਹਿੰ ਫਿਰਿ ਹੀ।ਭੇ ਬਿਸਮੈ ਸਭਿ ਲੋਕ ਨਿਹਰਿਹੀ। ਸ਼ਾਹੁ ਨਰਨਿ ਕੇ ਸਾਥ ਸੁਨਾਯੋ। 'ਏਕ ਚਰਨ ਕਾਜ਼ੀ ਇਸ ਖਾਯੋ ॥ ੩੯ ॥ ਕਹੋ ਸ਼ਾਹੁ ਸੋਂ ਲੈ ਕਰਿ ਜਾਹੁ।–ਹਮ ਨੇ ਭੇਜ ਦੀਨਿ ਤੁਮ ਪਾਹੁ। ਚੌਥੋ ਚਰਨ ਜਿ ਚਹਹੁ ਬਨਾਵਹੁ। ਢਿਗ ਕਾਜ਼ੀ ਤਿਸ ਤੇ ਬਨਿਵਾਵਹੁ ॥੪੦॥ ਜਿਤਨਕ ਹਮ ਨੇ ਕਰਨੋ ਅਹਾਰਾ। ਤਿਤੋ ਬਨਾਇ ਦੀਨਿ ਤਸ ਸਾਰਾ। ਜਿਤੋ ਨਹੀਂ ਅਬਿ ਬਨਨੋ ਨਿਹਰਨੋ। ਸੋ ਸਭਿ ਕਾਜ਼ੀ ਖਾਵਨਿ ਕਰਨੋ–' ॥ ੪੧ ॥ ਇਮ ਅਚਰਜ ਪਿਖਿ ਕਰਿ ਲੈ ਆਏ। ਜਹਾਂ ਸ਼ਾਹੁ ਅਰੁ ਨਰ ਸਮੁਦਾਏ। ਹੇਰਿ ਹੇਰਿ ਅਦਭੁਤ ਬਿਸਮਾਏ। ਅਤਿ ਕੌਤਕ, ਗਤਿ ਲਖੀ ਨ ਜਾਏ ॥ ੪੨ ॥ 'ਤੀਨ ਚਰਨ ਕਿਮ ਰਹੈ?' ਬਤਾਯੋ। 'ਏਕ ਚਰਨ ਇਨ ਕਾਜ਼ੀ ਖਾਯੋ। ਤਿਨਹਿ ਕਹਨੋ–ਤਿਸਤੇ ਲਗਵਾਵਹੁ। ਨਿਜ ਅਜ ਕੋ ਸਾਬਤ ਬਨਵਾਵਹੁ–' ॥੪੩॥ ਸੁਨਿ ਨੌਰੰਗ ਕਾਜ਼ੀ ਦਿਸ਼ਿ ਹੇਰਾ। ਮੁਸਕਾਵਤਿ ਕੁਛ ਕਹਿ ਤਿਸ ਬੇਰਾ।'ਦੇਖਨੋ ਹਿੰਦੁਨਿ ਕੋ ਗੁਰ ਸਾਚਾ। ਕਰਨੋ ਕਾਜ ਤੁਮ ਛਲ ਸੋਂ ਰਾਚਾ ॥ ੪੪ ॥ ਤਿਸ ਨੇ

[1]ਢਾਢ ਰਾਮਰਾਇ ਕੋਲ। [2]ਬਿਹਾਲ (ਦੁਖੀ ਹੋਕੇ)।

ਛਲ ਕਰਿ ਤੋਹਿ ਦਬਾਵਾ। ਅਬਹਿ ਬਨਾਵਹੁ ਜਸ ਤੁਮ ਖਾਵਾ। ਦੇਹੁ ਜਿਮ ਬੈਠੇ ਸਮੁਦਾਈ। ਨਾਂਹਿ ਤ ਸਭਿ ਮੈਂ ਲਾਜ ਗਵਾਈ ॥ ੪੫ ॥ ਪਸਰਹਿ ਜਹਿਂ ਕਹਿਂ ਇਹੀ ਬਿਭਾਂਤ। ਜਿਸ ਮਹਿਂ ਤੁਮ ਕੂਰੇ ਸਭਿ ਭਾਂਤਿ। ਪੁਰਬ ਛਲ ਕਰਿ ਅਜ ਦਿਲਵਾਯੋ। ਏਕ ਚਰਨ ਲੈ ਤਿਸਕੋ ਖਾਯੋ ॥੪੬॥ ਰੁਦ੍ਰ ਨੇ ਸੋ ਜ਼ਿੰਦਾ ਕਰਿ ਦਿਯੋ। ਭੁਰਕਨਿ ਤੇ ਪਗ ਏਕ ਨ ਭਯੋ। ਇੱਤ੍ਰਾਦਿਕ ਬਹੁ ਸ਼ਾਹੁ ਬਖਾਨਾ। ਕਾਸ਼ੀ ਲੱਜਿਤਿ ਮੂਢ ਮਹਾਨਾ ॥੪੭॥ ਨਿੰਮ੍ਰ ਨਾਰ ਕਰਿ[1] ਬਾਕ ਨ ਆਵਾ। ਅਚਰਜ ਸਭਾ ਸ਼ਾਹੁ ਬਿਸਮਾਵਾ। ਅਹਮਤ ਮਹਾਂ ਜਾਨਿ ਭੇ ਮੌਨ। ਭਰਕ ਸਕਹਿ ਸਤਿਗੁਰ ਕੇ ਕੌਨ ॥੪੮॥

ਇਥੇ ਸ਼੍ਰੀ ਦਸ ਪ੍ਰਤਾਪ ਸੂਰਜ ਗ੍ਰੰਥ ਦੇ ਤਰਜਮੇ ਲਈ ਅਸੀਂ 'ਅਸਟੰਗਿਨਾਮਾ' ਪੁੰਨ ਦਾ ਕਰਤੇ ਤਕ ਅਨੁਵਾਦ ਦਿੰਦੇ ਹਾਂ ॥ ਸੰ: ॥

੩੯. [ਜ਼ਹਿਰੀਲੀ ਪੋਸ਼ਾਕ ਪਹਿਨੀ। ਖਾਣੇ ਤੋਂ ਵੱਲ ਬਣਾਇ]।

ਦੋਹਰਾ। ਲੱਜਿਤਿ ਕਾਸ਼ੀ ਸਭਾ ਮਹਿਂ ਰਹਯੋ ਬਦਨ ਨਿਹੁਰਾਇ[2]ਹਰਖ ਭਯੋ ਨੌਰੰਗ ਮਹਾਂ ਮਿਲਿਬੇ ਚਹਿ ਅਧਿਕਾਇ ॥ ੧ ॥ ਚੌਪਈ ॥ ਮਤਿ ਬਿਸਮਭ ਨੇ ਬਾਕ ਬਖਾਨਾ। 'ਅਜ਼ਮਤਿ ਇਨ ਮਹਿਂ ਮਹਿਦ ਮਹਾਨਾ।ਪੁਨ ਪਰਖਨਿ ਹਿਤ ਠਾਨਿ ਉਪਾਊ। ਅਜ਼ਮਤਿ ਜਿਯੈ ਨਾਂਹਿ ਤੁ ਮਰਿ ਜਾਊ[3]' ॥ ੨ ॥ ਪੋਸ਼ਿਸ਼ ਸੂਖਮ ਬਸਤ੍ਰ ਬਨਾਏ। ਤਿਨ ਮਹਿਂ ਜ਼ਹਿਰ ਬਿਸਾਲ ਲਗਾਏ। ਛੁਵਤਿ ਅੰਗ ਕੋ ਹਾਨਹਿਂ ਪ੍ਰਾਨਾ। ਜਨੋਂ ਬਿਸੀਅਰ ਛਸ ਜਾਇ ਮਹਾਨਾ ॥ ੩ ॥ ਸਗਰੇ ਬਸਤ੍ਰਨਿ ਬਿਖੈ ਰਚਾਈ। ਮਨੁਖ ਸਮੀਪੀ ਹਾਥ ਪਠਾਈ। 'ਆਪ ਬੈਠਿ ਪਹਿਰਾਵਹੁ ਸਾਰੀ। ਕੇਤਿਕ ਚਿਰ ਭਹਿਂ ਲੇਹੁ ਨਿਹਾਰੀ' ॥ ੪ ॥ ਲੈ ਗਮਨਜੋ, ਗੁਰਸੁਤ ਢਿਗ ਆਇਵ। ਪੋਸ਼ਿਸ਼ ਆਗੇ ਧਰੀ ਬਨਾਇਵ।'ਬਹੁਤ ਪ੍ਰਸੰਨ ਸ਼ਾਹੁ ਹੁਇ ਰਹਯੋ।ਤੁਮ ਸੋਂ ਬਚਨ ਬੰਦਗੀ ਕਹਯੋ ॥ ੫ ॥ ਹੋਤੁ ਪਹਿਰਬੇ ਪੋਸ਼ਿਸ਼ ਨੀਕੀ। ਪਠੀ ਮੋਹਿ ਕਰ ਸ਼ਰਧਾ ਜੀ ਕੀ[4]। ਮਹਾਂ ਪ੍ਰੇਮ ਕਰਿ ਬਾਕ ਉਚਰੋ।—ਆਪ ਬੈਠਿ ਪਹਿਰਾਵਨਿ ਕਰੋ—॥ ੬ ॥ ਅਬਹਿ ਸਫਲ ਹੁਇ ਪਠਵਨਿ ਸ਼ਾਹੁ। ਪਹਿਰਨਿ ਕਰਹੁ ਅਪਨਿ ਤਨ ਮਾਂਹੁ'।ਸਤਿਗੁਰ ਸੁਤ ਨੈਲਖੀ ਖੁਟਾਈ। ਤਉ ਚਹਤਿ ਅਜ਼ਮਤ ਦਿਖਰਾਈ ॥ ੭ ॥ ਲੈ ਕਰਿ ਸਗਰੀ ਪਹਿਰਿ ਸ਼ਰੀਰ। ਬੈਠਿ ਰਹੇ ਤੈਸੇ ਧਰਿ ਧੀਰ। ਜਿਨ ਕੋ ਦੇਖਤਿ ਬਿਖ ਬਿਨਸਾਇ। ਤਿਨ ਕੋ ਸਕ*ਕਿਮ ਕਸ਼ਟ ਉਪਾਇ ॥ ੮ ॥ ਕੇਤਿਕ ਚਿਰ ਸੋ ਬੈਠਨੋ ਰਹਯੋ। ਬਿਸਮਯੋ ਦੇਖਤਿ ਕਛੂ ਨ

[1]ਨੀਵੀਂ ਧੌਣ ਕਰ ਲਈ। [2]ਨਿਢਾਲੇ। [3]ਜੇ ਇਸ ਵਿਚ ਕਰਾਮਾਤ ਹੋਵੇਗੀ ਤਾਂ ਜੀਵੇਗਾ, ਨਹੀਂ ਤਾਂ ਮਰ ਜਾਏਗਾ। [4]ਏਨੀ ਹੈ ਮੇਰੇ ਪੈਰਾਂ ਵਿਤ ਦੀ ਸ਼ਰਧਾ ਨਾਲ। *ਪਾ:-ਸਕਹਿ।

ਕਹਜੋ। ਏਕ ਪਹਿਰ ਬੀਤਾਵਨਿ ਕਰੇ। ਪੁਨ ਉਠਿ ਗਮਨਜੋ ਸ਼ਰਧਾ ਧਰੇ ॥ ੯ ॥ ਆਲਮਗੀਰ[1] ਸੰਗ ਸਭਿ ਭਾਖੀ। 'ਮੈਂ ਪਹਿਰਾਇ ਦਿਖਤਿ ਰਹਿ ਆਂਖੀ[2]। ਜਿਮ ਪ੍ਰੰਨ ਮੁਖ ਪਹਿਰਨਿ ਕਰੀ। ਤਿਸੀ ਪੂਕਾਰ ਅਬਹਿ ਦੁਤਿ ਧਰੀ ॥ ੧੦ ॥ ਏਕ ਜਾਮ ਬੀਤੇ ਮੈਂ ਆਧੇ। ਨਿਜ ਸੁਭਾਉ ਬੋਲਤਿ ਬਿਕਸਾਧੇ। ਜਿਸਕੇ ਅੰਗ ਪਹਿਚਿਬੇ ਕਰੋਵੈ ਘਟਿਕਾ ਨ ਪ੍ਰਾਨ ਕੋ ਧਰੇ॥ ੧੧॥ "ਸੋ ਤਿਨ ਨਹਿੰ ਜਾਨੀ ਪਹਿਰਾਇਬੈਠੇ ਥਿਕਸੋ ਸਹਿਜ ਸੁਭਾਇ"[3]। ਸੁਨਿ ਨੌਰੰਗ ਬਿਸਮੈ ਹੁਇ ਗਯੋ। ਸਜਾਨੇ ਤੁਰਕ ਬੁਲਾਵਤਿ ਭਯੋ ॥ ੧੨ ॥ ਫਾਜ਼ਲ[4] ਗਨ ਉਲਮਾਉ ਮਹਾਨੇ। ਸ਼ਰ੍ਹਾ ਬਿਖੇ ਗਾਵੈ ਜਿ ਮੁਲਾਨੇ। ਨਿਕਟਿ ਬਿਠਾਇ ਸਕਲ ਸਮਝਾਏ। 'ਇਹੁ ਗੁਰ ਹਿੰਦੁਨਿ ਸਿਹਰ[5]' ਕਮਾਏ ॥ ੧੩ ॥ ਅਬਿ ਕੈਸੇ ਇਸ ਕੋ ਹਮ ਕਹੈਂ। ਸਕਲ ਬਾਤ ਤੇ ਊਪਰ ਰਹੈ। ਜਿਮ ਨਹਿੰ ਸਿਹਰ ਹੋਇ ਕੁਛ ਐਸੇ। ਬਾਤ ਬਨਾਇ ਕਹਹੁ ਸਭਿ ਤੈਸੇ' ॥ ੧੪ ॥ ਤਬਿ ਫਾਜ਼ਲ ਉਲਮਾਉ ਬਖਾਨਾ। 'ਹਮ ਤੇ ਸੁਨੀਏ ਸ਼ਾਹੁ ਮਹਾਨਾ! ਪ੍ਰਥਮ ਭਯੋ ਸ਼੍ਰੀ ਨਾਨਕ ਚੰਦ। ਬਿਚਰਨੋ ਦੇਸ਼ ਬਿਦੇਸ਼ ਬਿਲੰਦ ॥੧੫॥ ਕਰਜੋ ਸਿਹਰ ਮੱਕੇ ਮਹਿੰ ਜਾਇ। ਸਕਲ ਮੁਜਾਵਰ ਉਰ ਬਿਸਮਾਇ। ਜੋ ਹਜ਼ਰਤ ਨਿਜ ਦੀਨ ਬਧਾਵਹੁ। ਚਹਤਿ ਸ਼ਰ੍ਹਾ ਮੈਂ ਹਿੰਦ ਚਲਾਵਹੁ ॥੧੬॥ ਤੌ ਸੁਨਿ ਲੀਜੈ ਬਾਤ ਹਮਾਰੀ। ਇਸ ਕੋ ਆਨਹੁ ਸ਼ਰ੍ਹਾ ਮਝਾਰੀ। ਹਿੰਦੂ ਸਭਿ ਇਨ ਕੇ ਸਿਖ ਅਹੈਂ। ਮਾਨਹਿੰ ਪੁਨ, ਜੈਸੇ ਤੁਮ ਕਹੈਂ[6] ॥ ੧੭ ॥ ਜੋ ਘਰ ਹੈ ਗੁਰੁ ਨਾਨਕ ਕੇਰਾ। ਹੋਤਾ ਆਯਹੁ ਸਿਹਰ ਘਨੇਰਾ।ਜਹਾਂ ਜਾਤਿ ਇਹ ਤਹਾਂ ਦਿਖਾਵੈਂ। ਹਿੰਦੁਨਿ ਕੋ ਤੁਰਨਿ ਭਰਮਾਵੈਂ ॥ ੧੮ ॥ ਸਿਹਰ ਜ਼ੋਰ ਤੇ ਮਨ ਬਿਚਲਾਧੇ। ਦੇਸ਼ ਬਿਦੇਸ਼ਨ ਜਸੁ ਬਿਦਭਾਧੇ। ਇਨ ਕੇ ਸਿਖ ਹਿੰਦੂ ਮਤਿ ਕਾਚੇ। ਸਿਹਰ ਦੇਖਿ ਕਰਿ ਕਿਮ ਨਹਿੰ ਬਾਚੈਂ ॥੧੯॥ ਅਬਿ ਅਪਨੇ ਖਾਨਾ ਕਰਿਵਾਵਹੁ। ਦੇ ਕਰਿ ਕਿਸ ਕੋ ਹਾਥ ਪਠਾਵਹੁ। ਕਿਸੁ ਜਤਨ ਤੇ ਤਿਸੇ ਖੁਲਾਵਹੁ। ਅਪਨੇ ਦੀਨ ਬਿਖੈ ਕਰਿ ਲਯਾਵਹੁ ॥ ੨੦ ॥ ਅਜ਼ਮਤਿ ਸਿਹਰ ਜਿਤਿਕ ਇਨ ਕੇਰਾ। ਸਭਿ ਮਿਟਿ

[1]ਔਰੰਗਜ਼ੇਬ ਦਾ ਖਿਤਾਬ ਸੀ। [2]ਅੱਖੀਂ ਨਾਲ ਵੇਖਦਿਆਂ। [3]ਪਹਿਲ ਕੇ ਉਨ੍ਹਾਂ ਜਾਣਿਆਂ ਬੀ ਨਹੀਂ (ਕਿ ਪਹਿਲੀ ਹੈ ਕਿ ਨਹੀਂ), ਭਾਵ ਉਨ੍ਹਾਂ ਤੇ ਕੋਈ ਅਸਰ ਨਾ ਹੋਇਆ ਓਹ ਸਹਿਜ ਸੁਭਾਵ ਖਿੜੇ ਹੋਠੇ ਰਹੇ। [4]ਵਿਦ੍ਵਾਨ। [5]ਜਾਦੂ। [6]ਜਿਵੇਂ ਤੁਸੀਂ ਕਹੋਗੇ ਮੰਨਣਗੇ (ਹਿੰਦੂ, ਇਨ੍ਹਾਂ ਦੇ ਸ਼ਰ੍ਹਾ ਵਿਚ ਆ ਜਾਣ) ਮਕਦੇ। [7](ਜਿਨ੍ਹਾਂ ਉਪਰ ਭਰੋਸਾ ਕਰਨੇ) ਕਿਵੇਂ ਨਹੀਂ ਬਚ ਸਕਦੇ।

ਜਾਇ ਨ ਲਾਗਹਿ ਦੇਰ'।ਸੁਨਤਿ ਸ਼ਾਹੁ ਤੈਸੇ ਕਰਿਵਾਯਹੁ। ਖਾਨਾ ਅਪਨਾ ਤਯਾਰ ਕਰਾਯਹੁ ॥ ੨੧ ॥ ਨਿਕਟਿ ਦਰੋਗ਼ਾ ਲੀਨਿ ਹਕਾਰਿ । ਤਿਹ ਸਮੁਝਾਯਹੁ ਕੀਨਿ ਉਚਾਰ। 'ਸਿਵਤਿ ਸਮੇਤ ਕਹਹੁ ਤਿਸ ਜਾਇ। ਖਾਨੋ ਅਪਨੋ ਦੇਹੁ ਖੁਲਾਇ ॥ ੨੨ ॥–ਸ਼੍ਰੀ ਨਾਨਕ ਘਰ ਮਹਿੰ ਇਹ ਬਾਤਿ। ਹੈ ਆਛੀ ਸਭਿ ਮਹਿੰ ਬੱਖਯਾਤ। ਹਿੰਦੂ ਤੁਰਕ ਜਾਤਿ ਇਕ ਜਾਨੈ। ਇਕ ਖ਼ੁਦਾਇ ਕੀ ਸ੍ਰਿਸ਼ਟਿ ਪਛਾਨੈ ॥ ੨੩ ॥ ਭਾ ਹਜ਼ਰਤ ਕੋ ਸਿਦਕ ਮਹਾਨਾ। ਕਰਿ ਬਹੁ ਸ੍ਵਾਦ ਪਠਨੋ ਇੰਹ ਖਾਨਾ।ਹਜ਼ਰਤ ਕਹਿੰ ਬਹੁ ਸਿਫਤ ਤੁਮਾਰੀ। ਢਕਰ ਖ਼ੁਦਾਇ ਪਾਕ ਬਿਧਿ ਸਾਰੀ–' ॥ ੨੪ ॥ ਇੱਤਯਾਦਿਕ ਤਿਸ ਬਹੁ ਸਿਖਲਾਵਾ। ਪਠਨੋ ਦਰੋਗ਼ਾ ਕਪਟ ਬਨਾਵਾ। ਗਯੋ ਸੰਗ ਲੈ ਖਾਨਾ ਸੋਇ। ਪਹੁੰਚਨੋ ਗੁਰ ਸੁਤ ਕੇ ਢਿਗ ਹੋਇ ॥ ੨੫॥ ਬੈਠਿ ਸਮੀਪ ਕਹਿਨਿ ਲਗਿ ਤੈਸੇ। ਕੁਮਤਿ ਸ਼ਾਹੁ ਸਿਖਰਾਈ ਜੈਸੇ। 'ਹਜ਼ਰਤ ਕਰੀ ਬੰਦਗੀ ਤੁਮ ਕੋ। ਸਿਦਕ ਠਾਨਿ ਕਰਿ ਭੇਜਯੋ ਹਮ ਕੋ ॥ ੨੬ ॥ ਹਿੰਦੂ ਤੁਰਕ ਸਮਾਨ ਤੁਮਾਰੇ।ਪਾਕ ਅਲਹੁ ਕੇ ਲਖਨੇ ਵਾਰੇ।ਸਭਿ ਮਹਿੰ ਜਾਨਹੁ ਏਕ ਖੁਦਾਇ। ਭੇਦ ਨਹੀਂ ਕਬਿ ਤੁਮਹਿੰ ਲਖਾਇ[1] ॥ ੨੭॥ ਬਛੇ ਸ਼ੌਕ ਤੇ ਖਾਨਾ ਕਰਨੋ। ਸ਼ਾਫਤ ਕੋ ਤਨ ਮਨ ਅਨੁਸਰਨੋ। ਤੁਮ ਕੋ ਉਚਿਤ ਮਾਨ ਕੋ ਰਾਖਨਿ। ਕਰਹੁ ਤਥਾ ਹਜ਼ਰਤ ਕੋ ਭਾਖਨਿ[2] ॥ ੨੮ ॥ ਸੁਨਿ ਕਰਿ ਗੁਰ ਸੁਤ ਬਡੀ ਖੁਢਾਈ।–ਜਿਦ ਕਰਿ ਮੂਰਖ ਕਰਤਿ ਢਿਠਾਈ–। ਕਰਨੋ ਬਚਨ 'ਬਾਸਨ ਕਰਿ ਦੂਰੇ। ਕਹਾਂ ਪਠਨੋ ਸ਼ਰਧਾ ਉਰ ਧਰੇ' ॥ ੨੯ ॥ ਤਬੈ ਦਰੋਗ਼ੋ ਧਰਨੋ ਅਗਾਰੀ। 'ਢਾਂਪਨ ਖੋਲਹੁ' ਗਿਰਾ ਉਚਾਰੀ। ਸੁਨਿ ਆਗਯਾ ਕੋ ਤਿਨ ਝਤਕਾਲਾ। ਬਾਸਨ ਧਰ ਖੋਲਨੋ ਦਰਹਾਲਾ ॥ ੩੦ ॥ ਰਾਇਬੇਲ ਚੌਬੇਲੀ ਕਲੀ। ਲਪਟੀਂ ਫੁਰਤਿ ਜਿਨਹੁੰ ਤੇ ਭਲੀ। ਉੱਜਲ ਬਰਨ ਖਿਰਨੋ ਕੋ ਫੂਲ। ਸੁਖਦ ਬਿਲੋਚਨ ਕੋ ਅਨਕੂਲ ॥੩੧॥ ਕਰੇ ਬਿਲੋਕਨਿ ਬਾਸਨ ਮਾਂਹੀ। ਬਿਸਮੈ ਭਯੋ ਲਖੀ ਕੁਛ ਨਾਂਹੀ। ਸੁੰਦਰ ਮਹਾਂ ਸੁਫੈਦ ਨਿਹਾਰੇ। ਜਨੁ ਬੁਟਨਿ ਤੇ ਅਬਹਿ ਉਤਾਰੇ ॥ ੩੨ ॥ ਕਹਨੋ ਗੁਰੂ ਨੰਦਨ ਤਿਹ ਸਮੈਂ। 'ਹਜ਼ਰਤ ਪਠੇ ਪੁਸ਼ਪ ਇਹ ਹਮੈਂ ?। ਬਾਸਨ ਭਰਨੋ ਗਰੇ ਲਗਿ ਸਾਰੇ। ਕੈ ਕਲਿਕਾ[3] ਕੈ ਖਿਰਨੋ[4] ਨਿਹਾਰੇ ॥ ੩੩ ॥ ਲੈ ਗਮਨਹੁ

[1]ਤੁਸੀਂ ਨਹੀ ਜਾਣਦੇ। [2]ਬਾਦਸ਼ਾਹ ਦਾ ਕਹਿਣਾਂ ਤਿਵੇਂ (ਮਾਨ ਸਹਿਤ ਮੰਨਣਾ) ਕਰੋ। [3]ਕੋਈ (ਅੱ) ਕਲੀ ਹੈ। [4]ਕੋਈ ਖਿੜੀ ਹੈ।

ਹਜ਼ਰਤ ਕੇ ਪਾਸ। ਹਮ ਦਿਸ਼ਿ ਤੇ ਦਿਹੁ ਕੁਸਮ ਪ੍ਰਕਾਸ਼'। ਗਯੋ ਦਰੋਗ਼ਾ ਅਚਰਜ ਹੋਇ। ਬਾਸਨ ਤਥਾ ਢਾਂਪ ਕਰਿ ਸੋਇ॥੩੪॥ਗਨ ਉਲਮਾਉਨਿ ਬ੍ਰਿੰਦ ਮੁਲਾਨੇ। ਬੀਚ ਸਭਾ ਉਮਰਾਉ ਮਹਾਨੇ। ਬੈਠਯੋ ਅਵਰੰਗ ਲੈ ਤਹਿੰ ਗਯੋ। ਢਾਂਪਨ ਖੋਲਿ ਦਿਖਾਵਤਿ ਭਯੋ ॥੩੫॥ 'ਇਹ ਕਯਾ ਆਨਯੋ ਤਹਿੰ ਤੇ ਜਾਇ। ਖਾਨਾ ਰਹਯੋ, ਕਿ ਦਿਯੋ ਖੁਲਾਇ'। ਸੁਨਤਿ ਦਰੋਗ਼ੇ ਅਰਜ਼ ਬਖਾਨੀ। 'ਤਿਨ ਕੀ ਗਤਿ ਕੁਛ ਜਾਇ ਨ ਜਾਨੀ ॥ ੩੬ ॥ ਕਹਯੋ ਆਪ ਕੋ ਸਕਲ ਸੁਨਾਯੋ। ਤਬਿ ਬਾਸਨ ਕੋ ਨਿਕਟਿ ਰਖਾਯੋ। ਢਾਂਪਨ ਮੁਝ ਸੋਂ ਕਹਿ ਉਤਰਾਯੋ। ਦੇਖਿ ਆਪ, ਨਹਿੰ ਹਾਥ ਛੁਹਾਯੋ' ॥ ੩੭ ॥ ਤਤਛਿਨ ਕਲਿਕਾ ਕੁਸਮ[1] ਨਿਹਾਰੇ। ਸੁੰਦਰ ਉੱਜਲ ਪੂਰਨ ਸਾਰੇ। ਮੁਝ ਸੋਂ ਕਹਯੋ ਸੁ-ਲੇਹੁ ਉਠਾਇ। ਹਮ ਦਿਸ਼ਿ ਤੇ ਹਜ਼ਰਤ ਦਿਹੁ ਜਾਇ-॥ ੩੮ ॥ ਅਸ ਅਚਰਜ ਕੁਛ ਕਰਿ ਦਿਖਰਾਯੋ। ਨਹਿੰ ਮੇਰੀ ਮਤਿ ਮੈਂ ਕੁਛ ਆਯੋ। ਖਾਨਾ ਆਮਿਖ ਕੋ ਵਿਚ ਜੇਤਾ। ਕਲਿਕਾ ਕੁਸਮ ਕਰਨ ਭਰਿ ਤੇਤਾ ॥ ੩੯ ॥ ਛਿਨ ਮਹਿੰ ਦੇਖਤਿ ਮੋਹਿ ਅਗਾਰੀ। ਅਜ਼ਮਤ ਕਿਧੌਂ ਸਿਹਰ ਇਹ ਭਾਰੀ'। ਸੁਨਿ ਔਰੰਗ ਸਭਿ ਸਭਾ ਸਮੇਤ। ਭਏ ਅਚੰਭੇ ਲਖਯੋ ਨ ਭੇਤ ॥ ੪੦ ॥ ਬਾਦੀ ਮਹਾਂ ਮੁਲਾਨੇ ਮੰਦ। ਕਹਨਿ ਲਗੇ 'ਇਹ ਸਿਹਰ ਬਿਲੰਦ। ਸ਼੍ਰੀ ਨਾਨਕ ਕੇ ਘਰ ਮੈਂ ਸਦਾ। ਠਾਨਤਿ ਰਹੇ ਸਿਹਰ ਜਦ ਕਦਾ ॥੪੧॥ ਜੋ ਅਬਿ ਖਾਤਿ ਹਮਾਰੇ ਖਾਨਾ। ਅਜ਼ਮਤ ਸਿਹਰ ਹੋਤਿ ਸਭਿ ਹਾਨਾ। ਖਾਯੋ ਨਹੀਂ, ਕੀਨਿ ਚਤੁਰਾਈ। ਬਚਯੋ ਰਹਯੋ ਨਿਜ ਧਰਮ ਰਖਾਈ' ॥ ੪੨ ॥ ਸੁਨਿ ਔਰੰਗ ਕਹਿ 'ਕਯਾ ਅਬਿ ਕਰੈਂ। ਆਵਤਿ ਨਹਿੰ ਫਰੇਬ ਕੇ ਤਰੈ। ਸਿਹਰ ਕਿ ਅਜ਼ਮਤਿ ਬਿਖੈ ਕਮਾਲ। ਚਹਤਿ ਕਰਤਿ ਬਿਨ ਬਿਲਮ ਉਤਾਲ ॥ ੪੩ ॥ ਰੁਕਯੋ ਨਹੀਂ, ਠਾਨੈਂ ਬਿਧਿ ਕੌਨ। ਅਬਿ ਕਿਸ ਬਿਧਿ ਬਰਤੈਂ ਸੰਗ ਭੌਨ'। ਮਹਾਂ ਮੂਢ ਹਠਧਾਰੀ ਸਰਾ[2]। ਨੰਮ੍ਰ ਨ ਹੋਤਿ ਅਜਥ ਅਸ ਕਰਾ ॥ ੪੪ ॥ ਇਤਿ ਸ੍ਰੀ ਚਤੁ ਪ੍ਰਤਾਪ ਸੂਰਜ ਗ੍ਰੰਥੇ ਸਕਲ ਰਾਸੇ 'ਸ੍ਰੀ ਰਾਮਰਾਇ' ਪ੍ਰਸੰਗ ਕਥਨੰ ਨਾਮ ਏਕ ਉਨ ਚੱਕਵਾਲੀਸਤੀ ਅੰਸੂ ॥ ੪੯ ॥

੪੦. [ਖੁਹ ਤੇ ਏਠਣਾ। ਮੱਕੇ ਤੇਂ ਫਲ]।

ਦੋਹਰਾ ॥ ਪੁਨ ਔਰੰਗ ਵਿਚ ਸਭਾ ਕੇ ਬੋਲਯੋ ਬਿਸਮੈ ਹੋਇ। 'ਅਦਭੁਤ

[1] ਜਿਨ੍ਹਾਂ ਆਪ ਦੇਖਿਆ ਹੈ (ਉਨ੍ਹਾਂ ਨੇ) ਦੇਖ ਨਹੀਂ ਲਾਇਆ। (ਅ) ਆਪ ਡਿੱਠਾ ਨੈ ਦੇਖ ਨਹੀਂ ਲਾਇਆ। [2]ਕਲੀਆਂ ਤੇ ਫੁੱਲ। [3]ਸਰਕੰਡਾ, ਜੋ ਖੜਾ ਰਹਿੰਦਾ ਹੈ, ਹਵਾ ਆਵੇ ਭਾਂ ਨਵਾ ਨਿਉਂਕੇ ਫੇਰ ਸਿੱਧਾ ਹੋ ਖੜੋਂਦਾ ਹੈ। (ਅ) ਸ਼ਰਾ ਤੇ ਹਠ ਦਾ ਧਾਰਨ ਕਰਨ ਵਾਲਾ।

ਗਤਿ ਕੋ ਕਰਤਿ ਹੈ ਜਾਨੀ ਜਾਇ ਨ ਕੋਇ॥੧॥ ਚੌਪਈ॥ਜਸ ਜਸ ਕਪਰ ਹਮਹੁ ਨੇ ਠਾਨਾ। ਕਰਾਮਾਤ ਤੇ ਸਭਿ ਕਿਛੁ ਜਾਨਾ। ਤਤਛਿਨ ਸੁਗਮ ਕਰੋ ਦਿਖਰਾਈ।ਅਬਿ ਤਿਸ ਕੋ ਲੇਂ ਨਿਕਟਿ ਬੁਲਾਈ॥੨॥ ਕਰਿ ਸਨਮਾਨ ਸਮੀਪ ਬਿਠਾਵੈਂ। ਹਿਤ ਮੋਂ ਬਾਕਨਿ ਕਹੈਂ ਕਹਾਵੈਂ। ਠਾਨਹੁ ਪਰਖਨਿ ਅਪਰ ਉਪਾਈ। ਕਰਾਮਾਤ ਕੀ ਪੂਰਨਤਾਈ ॥ ੩ ॥ ਮਿਲਤਜੋਂ ਭੀ ਇਸ ਕੋ ਪਤੀਆਵੈਂ। ਨਿਕਟਿ ਆਪਨੇ ਪਿਖਿ ਬਿਸਮਾਵੈਂ। ਕਰਹਿ ਕੌਨ ਬਿਧਿ ਜੋ ਬਤਲਾਵੈ। ਜਿਸ ਅਸਮੰਜਸ ਹੋਇ', ਜਨਾਵੈ' ॥ ੪ ॥ ਸੁਨਿ ਮੁੱਲਾ ਬੋਲਜੋ ਤਿਸ ਕਾਲਾ। 'ਇਕ ਉਪਾਉ ਮੈਂ ਕਹੌਂ ਸੁਖਾਲਾ। ਕੈ ਤੁ ਅਛਮਤ ਲਿਹੁ ਪਤੀਆਇ। ਨਾਂਹਿ ਤ ਮਰਿਹੈ ਸੋ ਗਿਰ ਜਾਇ ॥ ੫ ॥ ਸੁੰਦਰ ਕੂਪ ਨਿਕਟਿ ਚਲਿ ਜਈਐ। ਬੈਠਿ ਆਪ ਤਹਿਂ ਸਭਾ ਲਗਈਐ। ਚਹੁੰਦਿਸ਼ਿ ਬੈਠੇ ਨਰ ਸਮੁਦਾਯਾ। ਇਕ ਸਮ ਛਰਸ਼ ਦੇਹਿਂ ਥਲ ਛਾਯਾ[2]॥੬॥ ਅਲਖ ਕੂਪ ਕੋ ਥਲ ਕਰਿ ਦੇਹਿਂ[3]। ਜਿਸ ਬਿਧਿ ਆਇ ਸੋ ਨ ਲਖਿ ਲੇਹਿ[4]।ਸੁੰਦਰ ਚਾਦਰ ਬਿਸਦ ਬਿਸਾਲ। ਛਾਦਹੁ ਸਭਿ ਦਿਸ਼ਿ ਤੇ ਤਿਸ ਨਾਲ ॥ ੭ ॥ ਆਵਤਿ ਤਹਾਂ ਦੇਹੁ ਬੈਠਾਇਬਿਨ ਅਛਮਤ ਗਿਰਿਕੈ ਮਰਿ ਜਾਇ।ਸ਼ਕਤਿ ਹੋਇ ਤਬਿ ਬੈਠਨੋ ਰਹੈ। ਤਿਸ ਕੋ ਕੁਛ ਅਚਰਜ ਨਹਿਂ ਅਹੈ'॥੮॥ਅਹਿਦ ਅਧਰਮੀ ਮੂਢ ਮੁਲਾਨੇ। ਇਮ ਸਲਾਹ ਦੀਨਸਿ ਛਲ ਸਾਨੇ। ਸ਼ਾਹੁ ਕਹੀ 'ਇਹੁ ਨੀਕ ਬਖਾਨੀ। ਦੋਊ ਬਿਧਿ ਮੈਂ ਜਾਇ ਸੁ ਜਾਨੀਂ'' ॥ ੯ ॥ ਮਹਾ ਕ੍ਰੂਰ ਨੌਰੰਗ ਦੁਰਮਤੀ। ਹੇਤੁ ਪਰਖਿਬੇ ਪੁਨ ਅਛਮਤੀ। ਨਿਕਟਿ ਕੂਪ ਕੇ ਮੰਡਾ ਲਗਾਈ। ਇਕ ਸਮ ਛਰਸ਼ ਕੀਨਿ ਚਹੁੰਘਾਈ॥੧੦॥ ਛਾਦਨੋ ਕੂਪ ਕਰੇ ਚਤੁਰਾਈ। ਉਪਰ ਚੌਂਕੀ ਮਸੇਂ ਟਿਕਾਈ। ਚਰਨ ਧਰੈ ਜਬਿ ਉਪਰ ਆਇ। ਇਕ ਹੀ ਬਾਰ ਤਰੈ ਗਿਰ ਜਾਇ ॥ ੧੧ ॥ ਸ਼ੇਖ ਮੁਲਾਨੇ ਕਾਜ਼ੀ ਘਨੇ।ਅਕਲ ਬਤਾਵਹਿਂ ਜੋ ਕੁਛ ਸੁਨੈ[5]।ਉਰ ਨੌਰੰਗ ਕੇ ਹਰਖ ਉਪਾਵਤਿ। ਸਨਮਾਨਤਿ ਹਸਿ ਮੁਖ ਦਿਖਰਾਵਤਿ ॥ ੧੨ ॥ ਬਨਿ ਬਨਿ ਬੈਠਹਿਂ ਸਭਾ ਮਝਾਰੇ। ਕੌਤਕ ਦੇਖਨਿ ਚਹਤਿ ਉਦਾਰੇ।ਠਾਂਢੇ ਸੂਬੇ ਅਰੁ ਉਮਰਾਵ

---

[1]ਜਿਸ ਵਿਚ (ਰਾਮਰਾਇ ਨੂੰ) ਕਠਨਾਈ ਯਾ ਘਬਰਾਹਟ ਪਵੇ। [2]ਥਾਂ ਨੂੰ ਚੁਕ ਦੇਈਦੇ। [3]ਤਾਕਿ ਖੂਹ ਨਾ ਲਖਿਆ ਜਾ ਸਕੇ, ਬਲਕ ਪਿਆ ਮਲੂਮ ਹੋਵੇ। [4]ਇਸ ਤ੍ਰਾਂ ਨਾਲ ਕਿ ਓਹ ਆਵੇ ਤੇ ਪਰਖ ਨਾ ਸਕੇ। [5]ਤਾਕਿ ਭੁਚਿਆਂ ਇਹ ਕਿ ਅਲਮਤੀ ਨਹੀਂ ਸੀ, ਕੈਠੇ ਰਿਹਾਂ ਅਲਮਤੀ ਹੈ। [6](ਪਾਤਸ਼ਾਹ) ਮੁਕਦਾ ਹੈ।

ਸ਼ਟਾ ਬੀਚ ਜੋ ਦਿਢ ਉਲਮਾਵ ॥ ੧੩ ॥ ਪਠਨੋ ਏਲਾਵਨਿ ਕੋ ਨਿਸ ਦੂਤ। ਆਯੋ ਜਹਿਂ ਏਠਨੋ ਗੁਰ ਪੂਤ। ਹਾਥ ਜੋਰਿ ਕੈ ਕਹਨੋ ਸੁਨਾਈ। 'ਪ੍ਰਿਮਰਨੋ ਸ਼ਾਹੁ ਤੁਮਾਰੇ ਭਾਈਂ ॥੧੪॥ ਚਲਹੁ ਆਪ ਦਰਸ਼ਨ ਕਹੁ ਦੇਹੋ। ਸਭਾ ਸਹਿਤ ਤੁਮ ਤਿਸ ਪਿਖਿ ਲੇਹੋ'।ਸੁਨਿ ਸ੍ਰੀ ਰਾਮਰਾਇ ਹੁਇ ਭਾਰੀ। ਗਮਨਿ ਕੀਨਿ ਅਛ਼ਮਤ ਸ਼ਤਿ ਭਾਰੀ ॥ ੧੫ ॥ ਜੋ ਗੁਰਦਾਸ ਆਦਿ ਸਿਖ ਸਾਥ। ਗਏ ਸੰਗ ਜਹਿਂ ਦਿੱਲੀ ਨਾਥ। ਸਨਮਾਨਤਿ ਅੰਤਰ ਪ੍ਰਿਖਿ ਸ਼ਾਏ। ਦੌਰਿ ਦੌਰਿ ਨਰ ਪਿਖਿ ਬਿਸਮਾਏ ॥ ੧੬ ॥ ਪਸਰਨੋ ਯੁਜਸੁ ਸਕਲ ਪੁਰਿ ਮਾਹੀ। ਦੇਖਿ ਦੇਖਿ ਕਹਿਂ ਨਮੋ ਸਰਾਹੀਂ। ਇਸ ਬਿਧਿ ਪਹੁੰਚੇ ਸਭਾ ਪ੍ਰਵੇਸ਼ੇ। ਸੁੰਦਰ ਬਦਨ ਸਰੂਪ ਵਿਸ਼ੇਸ਼ੇ॥੧੭॥ਤਬਿ ਇਕ ਨਰ ਤਿਹ ਹੋਇ ਅਗਾਊ। ਲੈ ਚੌਂਕੀ ਦਿਸ਼ਿ ਕੋ ਪਹੁੰਚਾਊ। 'ਤਹਾਂ ਮੋਮ ਦਿਲ ਜੋਤਿਕ ਅਹੈ। –ਗਿਰਹਿ ਕੂਪ ਮੈਂ–ਭ੍ਰਾਸਤਿ ਲਹੈ' ॥ ੧੮ ॥ ਲਖਿ ਸ੍ਰੀ ਰਾਮਰਾਇ ਖੁਟਿਆਈ।–ਚੁਰਕ ਸਭਾ ਹਿੰਦੁਨਿ ਦੁਖਦਾਈ। ਮੂਰਖ ਅਛ਼ਮਤ ਕੋ ਪਤਿਆਵਤਿ। ਨਹਿਂ ਪਰਲੋਕ ਭੇਵ ਕੋ ਪਾਵਤਿ ॥੧੯॥ 'ਵਾਹਿਗੁਰੂ' ਕਹਿ ਚਰਨ ਉਠਾਵਾ। ਤਿਸ ਚੌਂਕੀ ਪਰ ਤੁਰਤ ਟਿਕਾਵਾ। ਦੋਨਹੁੰ ਪਗ ਧਰਿ ਨਿਸ਼ਚਲ ਬੈਸਾ। ਮਨਹੁੰ ਅਵਿਨਿ ਪਰ ਫਿਕਿਰਾ ਤੈਸਾ ॥੨੦॥ ਦੇਖਤਿ ਹੀ ਨੌਰੰਗ ਬਿਸਮਾਵਾ। ਅਨਾਲੰਬ ਲਖਿ[1] ਸੀਸ ਝੁਕਾਵਾ। 'ਰਾਮਦਾਸ ਕੇ ਆਵਹੁ ਭਲੇ। ਆਛੀ ਬਾਤ ਕਰੀ ਤੁਮ ਮਿਲੇ' ॥ ੨੧ ॥ ਕੁਸ਼ਲ ਪਰਸਪਰ ਬੂਝਨਿ ਕੀਨਿ। ਗੁਰ ਸਪੂਤ ਪਿਖਿ ਪ੍ਰੇਮ ਨਵੀਨ। ਅਤਿ ਪ੍ਰਸੰਨ ਨਵਰੰਗ ਛਬਿ ਭਯੋ। ਨਿਕਟਿ ਰਾਖਬੇ ਕੋ ਮਤਿ ਠਯੋ ॥ ੨੨ ॥–ਸ਼ਕਤਿਵੰਤ ਇਹੁ ਲਖੇ ਮਹਾਨੇ।ਅਪਰ ਨ ਜਾਨੈਂ ਇਨਹੁ ਸਮਾਨੇ। ਮੋਹਿ ਕਾਜ ਮਹਿਂ ਆਵਹਿ ਤਹਾਂ। ਪਹੁੰਚ ਨ ਕਿਸ ਕੀ ਬਿਖਮ ਜੁ ਮਹਾਂ ॥ ੨੩ ॥ ਜਿਮ ਉਰ ਚਹੌਂ ਲਹੌਂ ਮੈਂ ਤਥਾ।ਰਾਖਹੁ ਇਨ ਕੋ ਹਰਖਹਿਂ ਜਥਾ।ਪੁਰਖ ਨ ਐਸੋ ਕਿਹ ਥਲ ਪਾਵੈ। ਅਛ਼ਮਤ ਸੋਂ ਜਿਮ ਚਹੈ ਬਨਾਵੈ ॥੨੪॥ ਨਿਸ ਮਹਿਂ ਅਜ ਭੱਖਨਿ ਕਰਿ ਲੀਨਾ। ਪ੍ਰਾਤਿ ਹੋਤਿ ਜੀਵਾਵਨਿ ਕੀਨਾ। ਅਥਹਿ ਕੂਪ ਪਰ ਬੈਠਨੋ ਐਸੇ। ਨਿਸ਼ਚਲ ਭਯੋ ਪ੍ਰਿਥੀ ਪਰ ਜੈਸੇ–। ੨੫ ॥ ਚਤੁਰ ਘਟੀ ਬੈਠਨੋ ਤਹਿਂ ਰਹਨੋ। ਜੋ ਬੂਝਨੋ ਸੋ ਉੱਤਰ ਕਹਨੋ। ਦੇਖੀ ਜਰ ਥਰ ਹੋਏ ਛਾਰ।

---

[1]ਜਿੰਨੇ ਕੁ ਨਰਮ ਦਿਲ ਸਨ, ਸੋ ਛਵੇ ਕਿ ਖੂਹ ਵਿਚ ਹੈ ਪਵੇਗਾ (ਰਾਮਰਾਇ)। [2]ਆਪਦੇ ਚਿਲਾ (ਚੋਲਾ) ਵੇਖਕੇ।

ਨਹਿੰ ਹਰਖੇ ਮਤਿਮੰਦ ਗਵਾਰ ॥ ੨੬ ॥ ਸਭਾ ਜੀਤ ਅਛਮਤ ਕੇ ਸਾਥ। ਬਿਸਮਾਵਨਿ ਕਰਿ ਦਿੱਲੀਨਾਥ। ਸਹਿਜ ਸੁਭਾਇਕ ਉਠਿ ਕਰਿ ਆਏ। ਆਨਿ ਆਪਨੈ ਥਾਨ ਸੁਹਾਏ॥੨੭॥ਤਿਸ ਦਿਨ ਤੇ ਕਰਿ ਰੋਜ਼[1] ਬਛੇਰੇ।ਬਹੁ ਧਨ ਨਿਤ ਪਹੁੰਚਾਵਤਿ ਡੇਰੇ। ਪੁਰਿ ਸਗਰੇ ਮਹਿ ਕੀਰਤਿ ਮਹਾਂ। ਬਾਤੈਂ ਕਰਤਿ ਮਿਲੈ ਜਹਿੰ ਕਹਾਂ ॥੨੮॥ 'ਗੁਰ ਸੁਤ ਆਯੋ ਸ਼ਾਹੁ ਬੁਲਾਵਾ। ਅਜ ਭੱਖਨਿ ਕਰਿ ਪੁਨ ਜੀਵਾਵਾ। ਪੁਨਹਿ ਕੂਪ ਪਰ ਚਾਦਰ ਡਾਰੈ। ਤਿਸ ਪਰ ਬੈਠੈ ਰਹੈ ਸੁਖਾਰੈ'॥ ੨੯ ॥ ਦਰਸ਼ਨ ਕਹੁ ਆਵਤਿ ਸਭਿ ਕੋਈ। ਧਰਹਿੰ ਉਪਾਇਨ ਨਿੰਮ੍ਰਿ ਸੁਹੋਈ।ਸੁਨਿ ਸੁਨਿ ਨਰਪਹੁੰਚਹਿੰ ਉਤਲਾਵਤਿ। ਸਤਿਗੁਰ ਸੁਤ ਕੌ ਦਰਸ਼ਨ ਪਾਵਤਿ ॥ ੩੦ ॥ ਬਸਤ੍ਰ ਦਰਬ ਭੂਖਨ ਧਨ ਘਨੋ। ਆਇ ਆਇ ਅਰਪਹਿੰ ਹਿਤ ਸਨੋ। ਪਸਰਜੋ ਸੁਜਸੁ ਸਕਲ ਪੁਰਿ ਬੀਚ। ਦਰਸ਼ਨ ਕਰਹਿੰ ਉਚ ਅਰੁ ਨੀਚ ॥੩੧॥ ਬਡੀ ਭੀਰ ਹੁਇ ਲੋਕਨਿ ਕੇਰੀ। ਬੰਦਨ ਕਰਹਿੰ ਚਾਹ ਸੋਂ ਹੇਰੀ। ਇਸ ਪ੍ਰਕਾਰ ਰਹਿਬੇ ਪੁਰਿ ਲਾਗੇ। ਸਿਖ ਸੰਗਤਿ ਦਰਸਹਿੰ ਅਨੁਰਾਗੇ ॥ ੩੨ ॥ ਨੌਰੰਗ ਸ਼ਾਹਿ ਜਬੈ ਬੁਲਵਾਵੈ। ਬੈਠਿ ਪਾਲਕੀ ਅੰਤਰ ਆਵੈਂ। ਹਰਖਤਿ ਕਰੈਂ ਪਰਸਪਰ ਬਾਤ। ਕਿਤਿਕ ਦੇਰ ਟਿਕਿ ਡੇਰੇ ਜਾਤਿ ॥ ੩੩ ॥ ਏਕ ਦਿਵਸ ਅੰਤਰ ਚਲਿ ਗਯੋ। ਬਚਨ ਬਿਲਾਸ ਅਧਿਕ ਹੀ ਭਯੋ।ਤਿਹ ਛਿਨ 'ਇਕ ਮੌਕੇ ਤੇ ਹਾਜੀ। ਆਯੋ ਪੁਰਿ' ਸੁਧ ਦੀਨਸਿ ਕਾਜ਼ੀ[2]॥੩੪॥ਸੋ ਅਪਨੇ ਤਬਿ ਨਿਕਟਿ ਬੁਲਾਵਾ। ਤਹਿੰ ਕੇ ਫਲ ਕੁਛ ਲੈ ਕਰਿ ਆਵਾ। ਬੂਝਿ ਤਹਾਂ ਕੀ ਸੁਧ ਸਭਿ ਆਛੇ।ਫਲਨਿ* ਸਰਾਹਤਿ ਭਾ ਹਿਤ ਬਾਂਛੇ॥੩੫॥ਤਬਿ ਸ਼੍ਰੀ ਰਾਮਰਾਇ ਸੋਂ ਕਹਜੋ। 'ਇਨ ਫਲ ਸਮ ਨ ਅਪਰ ਫਲ ਲਹਜੋ। ਤੁਮ ਭੀ ਪਹੁੰਚਿ ਸਕਹੁ ਕੈ ਨਾਂਹੀ। ਬਿਨਾ ਪਹੁੰਚਿ ਅਸ ਫਲ ਕਿਮ ਖਾਹੀ ॥੩੬॥ ਪੈਕੰਬਰ ਕੀ ਅਛਮਤ ਤਹਾਂ। ਹਿੰਦੂ ਪਹੁੰਚਿ ਸਕਹਿ ਨਹਿੰ ਜਹਾਂ। ਫਲ ਮਧੁਰੇ ਜਿਨ ਸ੍ਵਾਦ ਬਿਸਾਲੇ।ਅਪਰ ਨ ਮਹਿ ਮਹਿੰ[3] ਬਹੁ ਹਮ ਭਾਲੇ॥੩੭॥ਜੇਕਰਿ ਤਹਾਂ ਰਸੀਦ[4] ਤੁਮਾਰੀ। ਨਹਿੰ ਅਟਕਹੁ ਕਿਸ ਤੇ ਬਲ ਭਾਰੀ[5]। ਤੌ ਤੁਮ ਤਹਿੰ ਕੇ ਫਲ ਮੰਗਵਾਵਹੁ। ਕਰਹਿੰ ਪ੍ਰਤੀਤ ਅਬਹਿ ਦਿਖਰਾਵਹੁ ॥ ੩੮ ॥

---

[1] ਜ਼ੀਨਾ। [2] ਕਾਜ਼ੀ ਨੇ ਖ਼ਬਰ ਦਿੱਤੀ। [3] ਧਰਤੀ ਵਿਚ। [4] ਪਹੁੰਚ। [5] ਭਾਰੀ ਬਲ ਕਰਕੇ।
*ਮਹਿਮਾ ਪ੍ਰਕਾਸ਼ ਵਿਚ ਇੱਥੇ ਏਹ ਫਲ ਲਿਖਿਆ ਹੈ।

ਪੈਕੰਬਰ ਜੇ ਮਾਨਹਿੰ ਆਨ[1]। ਤੌ ਪ੍ਰਾਪਤਿ ਹੁਇ ਤੁਮਰੇ ਪਾਨ[2]। ਬੋਲਯੋ ਸਤਿਗੁਰ ਸੁਤ 'ਸੁਨਿ ਬਾਤ। ਸ਼੍ਰੀ ਨਾਨਕ ਭੇ ਜਗ ਬੱਖਯਾਤ ॥੩੯॥ਦੁਇ ਸੇਵਕ ਅਪਨੇ ਸੰਗ ਲੀਨਿ। ਮੱਕੇ ਸਥਲ ਪਹੁੰਚਿਬੋ ਕੀਨਿ। ਕਰਾਮਾਤ ਜੋ ਤਹਾਂ ਦਿਖਾਈ। ਸੋ ਸਗਰੇ ਜਗ ਮਹਿੰ ਬਿਦਤਾਈ ॥ ੪੦ ॥ ਤਿਸ ਤੇ ਭੀ ਬਹੁ ਬਿਖਮ ਸਥਲ ਕੋ। ਅਵਗਾਹੇ ਸਭਿ ਕਰਿ ਨ੍ਰਿਜ ਬਲ ਕੋ। ਹਮ ਭੀ ਦਾਸ ਅਹੈਂ ਤਿਨ ਕੇਰੇ। ਕਹਹੁ ਮੰਗਾਇ ਦੇਹਿੰ ਬਿਨ ਦੇਰੇ[3] ॥ ੪੧ ॥ ਇਮ ਕਹਿਤਯੋ ਨੌਰੰਗ ਕੇ ਸਾਥ। ਵਹਿਰ ਨਿਕਾਸੇ ਪਟ ਤੇ ਹਾਥ। ਫਲ ਮੱਕੇ ਕੇ ਤਬਿ ਦਿਖਰਾਏ।'ਲੇਵਹੁ ਮਧੁਰ ਸ੍ਵਾਦ ਸੋਂ ਖਾਏ' ॥੪੨॥ਬਿਸਮਯੋ ਸ਼ਾਹ ਹਾਥ ਨਿਜ ਲੀਨੇ। ਪ੍ਰਥਮ ਜੁ ਫਲ ਸੁ ਮਿਲਾਵਨਿ ਕੀਨੇ।–ਏਹ ਤੌ ਤੁਰਤ ਸੁ ਤੋਰੇ ਅਹੈਂ। ਸੋ ਸੂਕੇ ਬਹੁ ਦਿਨ ਕੇ ਲਹੈਂ ॥ ੪੩ ॥ ਬਰਨ ਅਕਾਰ ਸ੍ਵਾਦ ਸਮ ਸਾਰੋ।ਹੇਰਿ ਹੇਰਿ ਉਰ ਅਚਰਜ ਧਾਰੋ।ਬਿਲਮ ਨ ਲਗੀ ਕਰਤਿ ਹੀ ਬਾਤ। ਫਲ ਆਨੇ ਦੀਖਤਿ ਬੱਖਯਾਤ–॥੪੪॥ਜਿਨ ਜਿਨ ਪਿਖੇ ਸਭਿਨਿ ਮਤਿ ਹਾਰੀ।ਸ਼ਰਧਾ ਧਰਹਿੰ ਅਜ਼ਮਤੀ ਭਾਰੀ। ਦੈਖਕ[4] ਲੱਜਾ ਕਉ ਬਹੁ ਪਾਵੈਂ। ਦੁਖ ਪਾਵਤਿ ਕਛੁ ਬਸ ਨ ਬਸਾਵੈ ॥ ੪੫ ॥ ਇਸ ਪ੍ਰਕਾਰ ਅਜ਼ਮਤ ਦਿਖਰਾਏ। ਪੁਨ ਡੇਰੇ ਮਹਿੰ ਆਨਿ ਸੁਹਾਏ। ਬਿਸਮਤ ਪੁਰਿ ਕੇ ਨਰ ਸੁਨਿ ਸੁਨਿਕੈ। ਸ਼ਰਧਾਲੂ ਹੁਇ ਬਡ ਗੁਨ ਗੁਨਿ ਕੈ ॥ ੪੬ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਬਾਬਾ ਪਰ ਬੈਠਿਬੇ, ਫਲ ਮੱਕੇ ਕੇ ਲਿਆਵਨ' ਪ੍ਰੰਕ ਵਰਨਨੰ ਨਾਮ ਚਤੁਚਵਾਰਿੰਸਤੀ ਅੰਸੂ ॥ ੪੦ ॥

੪੧. [ਹਿੰ. ਏਗਾਮ। ਪਦਮਨੀ]।

ਦੋਹਰਾ ॥ ਇਮ ਨੌਰੰਗ ਉਰ ਹਰਖ ਕੈ ਉੱਤਮ ਵਸਤੁ ਵਿਸ਼ਾਲ। ਨਿਤਪ੍ਰਤਿ ਭੇਜਤਿ ਰਹਤਿ ਹੈ ਸਨਮਾਨਤਿ ਸਭਿ ਕਾਲ ॥ ੧ ॥ ਚੌਪਈ ॥ ਦੇਸ਼ ਬਿਦੇਸ਼ਨਿ ਵਸਤੁ ਆਵੈਂ। ਸਤਿਗੁਰ ਸੁਤ ਕੇ ਨਿਕਟਿ ਪਠਾਵੈ।ਜ਼ਰਦਾਲੂ[5] ਨਸ਼ਪਾਤੀ ਸੇਵ। ਮੇਵਾ ਪਠਹਿ ਕਰਹਿ ਬਹੁ ਸੇਵ ॥ ੨ ॥ ਭਾਂਤਿ ਭਾਂਤਿ ਕੇ ਦਾਰਮ[6]ਘਨੇ। ਖਾਰਕ[7], ਖੋਪੇ, ਜਾਹਿੰ ਨ ਗਨੇ। ਦਿੱਲੀ ਮਹਿੰ ਉਪਬਨ ਤੇ[8] ਆਵੈਂ। ਫਲ ਦਲ ਫੂਲ ਅਨੇਕ ਪਠਾਵੈ ॥੩॥ ਬਹੁਤ ਮੋਲ ਕੇ ਬਸਤੂ ਸੁਹਾਵੈਂ। ਅਪਰਨਿ ਕੋ ਦੁਰਲਭ, ਨਹਿੰ ਪਾਵੈਂ[9]। ਬਰਨ ਬਰਨ ਕੇ ਸੁੰਦਰ ਦੀਖਹਿੰ। ਭੋਜਤਿ ਪਹਿਰਨਿ ਆਪ ਸਰੀਖਹਿੰ[10] ॥ ੪ ॥ ਦਰਬ ਅਧਿਕ

---

[1] ਜੇ ਪੈਕੰਬਰ ਤੁਹਾਡੀ ਆਨ ਨੂੰ ਮੰਨਿਦਾ ਹੈ ਤਾਂ। [2] ਵੇਖ ਕਰਨ ਵਾਲੇ। [3] ਇੱਕ ਪ੍ਰਕਾਰ ਦਾ ਫਲ ਅਲੂਚੇ ਦੀ ਭਾਂਤੀ ਦਾ। [4] ਅਨਾਰ। [5] ਛੁਹਾਰੇ। ਖਜੂਰਾਂ। [6] (ਤੇਰ ਫਲ ਜੋ) ਬਿੱਲੀ ਦੇ ਬਾਗਾਂ ਤੋਂ। [7] ਨਹੀਂ ਪਾ ਸਕਦੇ। [8] ਆਪਣੇ ਵਰਗੇ।

ਰੋਜ਼ਨਿ ਕੋ[1] ਆਵੈ। ਦਿਨਪ੍ਰਤਿ ਅਤਿ ਸਨਮਾਨ ਬ੍ਰਿਧਾਵੈ। ਬਿਸਮੈ ਬੁਧਿ ਤੇ ਬਹਤ ਬਿਚਾਰੈ। ਨਿਸ ਬਾਸੁਰ ਮਨ ਮਾਂਹਿ ਸੰਭਾਰੈ ॥੫॥ ਕਬਹਿ ਕਚਹਿਰੀ ਸਮੈ ਬੁਲਾਵੈ। ਕਬਿ ਏਕਲ ਹੀ ਸੁਨੈ ਸੁਨਾਵੈ। ਇਕ ਦਿਨ ਬੈਠਿ ਪਾਲਕੀ ਆਵਾ। ਮਹਾਂ ਪ੍ਰੇਮ ਤੇ ਪਾਸ ਬਹਾਵਾ ॥ ੬ ॥ ਕਹਤਿ ਭਏ 'ਗਤਿ ਗੁਪਤ ਬਤਾਵਹੁ। ਮੁਝ ਮਨ ਮਹਿ ਜਿਮ ਹੋਹਿ, ਸੁਨਾਵਹੁ। ਕਿਸ ਬੇਗਮ ਸੰਗ ਹੈ ਮਮ ਪ੍ਯਾਰੁ। ਰਮੋ ਹੋਹਿ ਖੁਸ਼ ਰੂਪ ਉਦਾਰੁ* ॥੭॥ ਤਿਸ ਕੋ ਨਾਮ ਮੋਹਿ ਕਹਿ ਦੀਜੈ। ਬੈਸ ਬਰਨ ਕੇ ਪਤੇ ਕਹੀਜੈ। ਜਿਸ ਢਿਗ ਸਗਰੀ ਨਿਸਾ ਬਿਤਾਵੋਂ। ਦਿਨ ਮਹਿ ਮਨ ਸਿਮਰੋਂ[2] ਸੁਖ ਪਾਵੋਂ ॥੮॥ ਸਭਿ ਬੇਗਮ ਤੇ ਅਧਿਕ ਸਨੇਹ। ਸੋ ਬਤਾਇ ਦੀਜੈ ਮਮ ਗੇਹ[3]। ਪ੍ਰਥਮ ਕੀਨਿ ਅਜ਼ਮਤ ਤੁਮ ਜੋਈ। ਅੰਤ੍ਰਜਾਮਤਾ ਤਿਸੈ ਨ ਹੋਈ[4]॥੯॥ਜਬਿ ਇਹੁ ਕਰਹੁ ਬਤਾਵਨ ਸ੍ਵਾਮੀ†। ਤਬਿ ਜਾਨੋਂ ਗੁਰ ਅੰਤਰਜਾਮੀ'। ਸ਼੍ਰੀ ਸਤਿਗੁਰ ਨੰਦਨ ਸੁਨਿ ਕਾਨ। ਤਤਛਿਨ ਕੀਨਸਿ ਬਾਕ ਬਖਾਨ ॥ ੧੦ ॥ ਤਿਸ ਬੇਗਮ ਕੋ ਨਾਮ ਬਤਾਵਾ। ਬਰਨ ਸਰੂਪ ਪੁਨਹਿ ਬਿਦਤਾਵਾ। ਤਿਨ ਸੋਂ ਰਮਨ ਕੀਨਿ ਜਿਸ ਭਾਂਤੀ। ਸਕਲ ਬਤਾਇ ਦੀਨਿ ਜਿਮ ਬਾਤੀ[5] ॥੧੧॥ ਕਿਤਿਕ ਨਿਸਾ ਕੇ ਪਤੇ ਬਤਾਏ। ਬੋਲਨਿ ਮਿਲਿਨੋ ਸਭਿ ਬਿਦਤਾਏ।ਸੁਨਤਿਅਚੰਭੋ ਨੌਰੰਗ ਹੋਵਾ।–ਕਹੀ ਸਾਚ, ਜਿਮ ਢਿਗ ਚਿਤ ਜੋਵਾ ॥ ੧੨ ॥ ਹੁਤੀ ਲਾਲਸਾ ਬੀਤਯੋ ਸਮੋ[6]। ਸੰਗਲ ਦੀਪ ਪਦਮਨੀ ਰਮੋਂ*–। ਰਿਦੇ ਮਨੋਰਥ ਕੀਨਸਿ ਤਬੈ।–ਇਨ ਤੇ ਪ੍ਰਾਪਤਿ ਬਾਂਛਤਿ ਸਬੈ ॥ ੧੩ ॥ ਇਕ ਤੌ ਅਜ਼ਮਤ ਹੁਇ ਪਤਿਆਵਨਿ। ਦੁਤੀਏ ਕਰੋਂ ਕਾਮਨੀ ਪਾਵਨਿ–। ਇਮ ਬਿਚਾਰ ਕਰਿ ਪੁਨਹਿ ਬਖਾਨਾ।'ਸ਼ਕਤਿ ਜਿ ਤੁਮਰੀ ਸਭਿ ਹੀ ਥਾਨਾ॥੧੪॥

---

[1]ਰਜ਼ੀਨੇ ਦਾ। [2]ਮਨ ਵਿਚ ਯਾਦ ਕਰਕੇ (ਜਿਸ ਬੇਗਮ ਨੂੰ)। [3]ਮੇਰੇ ਘਰ ਵਿਚੋਂ। [4]ਅੰਤ੍ਰਜਾਮਤਾ ਦੀ (ਤਸੱਲੀ) ਤਿਸ ਤੋਂ ਮੇਰੀ ਨਹੀਂ ਹੋਈ। [5]ਜਿਵੇਂ ਗਲਾਂ ਕੀਤੀਆਂ। [6](ਕੁਛ) ਸਮਾਂ ਬੀਤਿਆ ਹੈ ਕਿ ਮੇਰੇ ਚਿਤ ਵਿਚ ਚਾਹ ਸੀ।

*ਮਹਿਮਾ ਪ੍ਰਕਾਸ਼ ਰੂਪ ਦੀ, ਸਾਖੀ ੧੮੨, ੧੮੩ ਵਿਖੇ ਕੇਵਲ ਦੋ ਲਿਖੀਆਂ ਕਰਾਮਾਤਾਂ ਦਾ ਜ਼ਿਕਰ ਹੈ:–੧. ਵਿਰੁਲੇ ਬਸਤ੍ਰ ਪਹਿਰਨੇ। ੨. ਖੂਹ ਉਪਰ ਬੈਠਣਾ। ੩. ਖਾਲੇ ਦੇ ਫੁੱਲ ਬਣਾਏ। ੪. ਖਾਧਾ ਦੇਇਆ ਬਕਰਾ ਜਿਵਾਯਾ ਫਿਰ 'ਮਿੱਟੀ ਮੁਸਲਮਾਨ' ਵਾਲੇ ਢਾਕਾਂ ਸਈਦੀ ਸਾਖੀ ਆਕੇ ਪ. ਮੌਕੇ ਤੋਂ ਹੋਰ ਮੰਗਵਾਉਣੇ, ੬. ਗੜੇ ਹਟਾਉਣੇ, ਇਨ੍ਹਾਂ ਕਰਾਮਾਤਾਂ ਦਾ ਹਾਲ ਹੈ। ਬਾਕੀ ਦੀਆਂ ਕਵੀ ਜੀ ਨੇ ਕਿੱਦੇਂ ਲਈਆਂ ਸੋ ਹਾਲ 'ਪ੍ਰਸਤਾਵਨਾ' ਵਿਚ ਹੈ।

†ਪਾ:–ਕਾਮੀ।

ਬੀਚ ਸੈਗਲਾਦੀਪ ਬਿਦਤ ਹੈ। ਹੋਤਿ ਪਦਮਨੀ, ਕਰਤਿ ਮੁਦਤਿ ਹੈ। ਸੁੰਦਰ ਮ੍ਰਿਦੁਲ ਅੰਗ ਦੁਤਿ ਗੌਰ। ਜਿਨ ਪਰ ਪੁੰਜ ਗੁੰਜਾਰਤਿ ਭੌਰ ॥ ੧੫ ॥ ਬਹੁਤ ਦਿਵਸ ਕੀ ਲਾਲਸ ਮੋਰੇ। ਪੁਰਵੈਂ ਉਰ, ਲੈਵੈਂ ਤਿਸ ਹੋਰੇ। ਸਿੰਧੁ ਪਾਰ ਜੋ ਸ਼ਕਤਿ ਤੁਮਾਰੀ। ਸੋ ਮੰਗਵਾਇ ਲੇਹੁ ਇਕ ਬਾਰੀ' ॥੧੬॥ ਸੁਨਿ ਸ਼੍ਰੀ ਰਾਮਰਾਇ ਤਿਸ ਕਾਲ। ਕਹਨੋ ਸ਼ਾਹੁ ਸੋਂ ਬਾਕ ਰਸਾਲ। 'ਹਮ ਮੰਗਵਾਇ ਦੇਹਿੰ ਸੋ ਕਾਮਨਿ। ਤੁਝ ਸੰਗ ਰਹੈ ਏਕ ਹੀ ਜਾਮਨਿ[1]' ॥੧੭॥ ਇਮ ਕਹਿ ਕੇ ਸੰਗ ਦਿੱਲੀ ਪਾਲ। ਮੰਗਵਾਈ ਪਦਮਨੀ ਬਿਸਾਲ। ਨਭ ਤੇ ਪਰੀ[2] ਪਰੀ ਸਮ ਆਇ। ਫੂਲਨਿ ਕੇ ਸ਼ਿੰਗਾਰ ਸੁਹਾਇ ॥ ੧੮ ॥ ਅਤਿ ਬਿਸਤਰਤਿ ਬਿਲੋਚਨ ਚੰਚਲ। ਤੀਛਨ ਅਧਿਕ ਕਟਾਛ ਦ੍ਰਿਗੰਚਲ[3]। ਮੰਦਮੰਦ ਮੁਸਕਾਵਤਿ ਹੇਰਤਿ। ਚੌਕਾ ਚਾਰੁ[4] ਮਦਨ ਜਨੁ ਪ੍ਰੇਰਤਿ[5] ॥੧੯॥ ਮੱਧਮ ਦੇਸ਼ ਸੁਖਮ[6],ਕੁਚ ਊਚੇ। ਸੁੰਦਰ ਮੁਖ ਜੋਗਿਨਿ'ਚਿਤ ਰੂਚੇ। ਪਦਮ ਸੁਬਾਸ ਬਿਖੇਰਤਿ ਸਾਰੇ[7]। ਮੁਕਰ ਕਪੋਲ[8], ਕੇਸ ਅਹਿ ਕਾਰੇ[9] ॥ ੨੦ ॥ ਅਪਰ ਕਹਾਂ ਲਗਿ ਸੁੰਦਰਤਾਈ। ਬਰਨਨ ਕਰੋਂ ਰੂਪ ਅਧਿਕਾਈ। ਸ਼ਾਹੁ ਬਿਲੋਕਤਿ ਹੀ ਹਰਖਾਵਾ*। ਮਹਦ ਅਚੰਭੋ ਚਿਤ ਮਹਿੰ ਛਾਵਾ ॥੨੧॥ ਮਨ ਮਹਿੰ ਜਾਨਯੋ–ਇਨ ਸਮ ਦੂਜਾ। ਨਹਿੰ ਜਗ ਮਹਿੰ ਜਿਸ ਕੀ ਹੁਇ ਪੂਜਾ। ਸੁਨਤਿ ਹੁਤੋ ਹਿੰਦੁਨਿ ਗੁਰ ਅਹੈ। ਅਬਿ ਪਰਖੇ ਜਿਨ ਤੇ ਸਭਿ ਲਹੈ–॥ ੨੨ ॥ ਬਹੁਤ ਪ੍ਰਸੰਨ ਸ਼ਾਹੁ ਮਨ ਭਯੋ। ਅਤਿ ਸਨਮਾਨਤਿ ਸੰਸੈ ਛਯੋ[10]। ਉਠਿ ਸ਼੍ਰੀ ਰਾਮਰਾਇ ਗੇ ਡੇਰੇ। ਅਜ਼ਮਤਿ ਦੇਤਿ ਨ ਲਾਵਤਿ ਦੇਰੇ ॥੨੩॥ ਤਮੋਂ ਤਮੋਂ ਸੁਜਸੁ ਹੋਇ ਅਧਿਕਾਈ। ਜਹਿੰ ਤਹਿੰ ਨਰ ਮਿਲ ਕਰਤਿ ਬਡ਼ਾਈ। 'ਅਤਿ ਅਚਰਜ ਕੀ ਬਾਤ ਕਰੰਤਾ। ਜੋ ਨ ਹੋਇ ਤਿਹ ਰਚੈ* ਤੁਰੰਤਾ ॥੨੪॥ ਸ਼੍ਰੀ ਸਤਿਗੁਰ ਹਰਿਰਾਇ ਸੁਜਾਨਾ। ਸੋਂਪਨੋ ਸੁਭਹਿ ਅਤੋਟ ਖਜ਼ਾਨਾ। ਖਰਚਨ ਮਹਿੰ ਸੁਕਚਤਿ ਨਹਿੰ ਕੈਸੇ। ਭੂਪ ਉਦਾਰ ਦੇਤਿ ਧਨ ਜੈਸੇ ॥ ੨੫ ॥ ਹੋਇ ਕਠਨ ਤੇ ਕਠਨ ਬਿਲੰਦ। ਤੁਰਤ ਦੇਤਿ ਕਰਿ ਸ਼੍ਰੀ

[1]ਰਾਤਿ। [2]ਉਤਰ ਪਈ। [3]ਪਲਕਾਂ ਦੇ। [4]ਮੁਹਣੇ (ਅਗਲੇ ਦੰਦਾਂ ਦਾ) ਚੌਕਾ। [5]ਕਾਮ ਨੂੰ ਮਾਨੋ ਪ੍ਰੇਰਦਾ ਹੈ। [6]ਲੱਕ ਪਤਲਾ। [7]ਜੋਗੀਆਂ ਦੇ। [8]ਕਵਲ ਦੀ ਖ਼ੁਸ਼ਬੂ ਖਿੰਡਾ ਰਹੀ ਹੈ। [9]ਸ਼ੀਸ਼ੇ ਵਰਗੇ ਕਪੋਲ (ਗੱਲਾਂ)। [10]ਕਾਲੇ ਸੱਪ ਵਰਗੇ ਕੇਸ। [11]ਸ਼ੰਸਾ ਨਾਸ਼ ਹੋ ਗਿਆ।

*ਇਨ੍ਹਾਂ ਟੁਕਾਂ ਤੋਂ ਪਤਾ ਲਗਦਾ ਹੈ ਕਿ ਸ਼ਾਹ ਨੂੰ ਪਦਮਨੀ ਰੂਪ ਦੇ ਦਰਸ਼ਨ ਮਾਤ੍ਰ ਕਰਾਏ ਹਨ। ਰਾਸ ੧੦ ਅੰਸੂ ੩੧, ਸੰਕ ੧੪ ਵਿਚ ਸ਼੍ਰੀ ਰਾਮਰਾਇ ਜੀ ਆਪ ਇਸ ਕਰਾਮਾਤ ਨੂੰ ਗੁਰੂ ਸਾਹਿਬ ਜੀ ਦੀ ਨਾਰਾਜ਼ਗੀ ਦਾ ਇਕ ਸਬਬ ਦੱਸ ਰਹੇ ਹਨ। ਭਾਵ ਇਹ ਕਿ ਗੁਰੂ ਸਾਹਿਬ ਨੇ ਐਸੀਆਂ ਕਰਾਮਾਤਾ ਨਾਵਾਜਬ ਕਰੋਰ ਦਿਤੀਆਂ ਸਨ ਵਿਸ਼ੇਸ਼ ਲਈ ਵੇਖੋ 'ਪ੍ਰਸਤਾਵਨਾ'।

ਗੁਰ ਨੰਦ'। ਦੈਸ਼ੀ ਮੁੱਲਾਂ ਗਨ ਉਲਮਾਉ। ਕਾਜ਼ੀ ਦੁਖਹਿੰ ਬਿਲੋਕਿ ਪ੍ਰਭਾਉ ॥ ੨੬ ॥ ਮਿਲਿ ਮਸਲਤ ਕੀਨਸਿ ਦੁਖ ਪਾਏ। 'ਇਸ ਨੇ ਤਉ ਸਭਿ ਤੁਰਕ ਹਰਾਏ। ਪਾਤਿਸ਼ਾਹੁ ਕੋ ਰੁਖ ਤਿਹ ਸੰਗ। ਪਠਹਿ ਦਰਬ ਕੋ ਲਹੈ ਉਤੰਗ[1] ॥੨੭॥ ਅਪਰ ਵਸਤੁ ਨਿਤ ਅਧਿਕ ਪਠਾਵੈ।ਬੋਲਹਿ ਹਿਤ ਕਰਿ ਦੇਜ਼ ਬੁਲਾਵੈ।ਬਾਦ ਕਰਹੁ ਤਿਹ ਸਾਥ ਬਿਸਾਲਾ। ਦੇਹੁ ਪਰਾਜੈ ਮਿਲਿ ਇਕ ਕਾਲਾ ॥੨੮॥ ਸਭਾ ਬਿਖੈ ਤੁਸ਼ਨਿ ਕਰਿਵਾਵੈਂ। ਤਬਿ ਜਾਨੈ ਜਬਿ ਇਲਮ ਦਿਖਾਵੈਂ। ਸਭਿ ਜਗ ਕੋ ਹਮ ਜੀਤਨਵਾਰੇ। ਅਰਹਿ ਬਾਦ ਕਰਿ ਸੋ ਤਬਿ ਹਾਰੇ ॥ ੨੯ ॥ ਦਾਨਸ਼ਵੰਦ ਅਹੈਂ ਹਮ ਏਤੇ। ਸਕਲ ਜਗਤ ਮੈਂ ਹੋਹਿੰ ਨ ਤੇਤੇ। ਹਮ ਹੋਵਤਿ ਹਿੰਦੂ ਅਰ ਰਹੈ। ਇਲਮ ਪਠੇ ਕਹੁ ਥਹੁ ਧਿਕ ਅਹੈ' ॥ ੩੦॥ਇਮ ਪਛੁਤਾਵਤਿ ਹੈਂ ਮਿਲਿ ਕਰਿ ਕੈ।ਮੂਰਖ ਚਹੈਂ ਜੀਤਬੋ ਅਰਿ ਕੈ। ਮਿਲਹਿੰ ਬਿਚਾਰਹਿੰ ਤਰਕ ਅਨੇਕ। ਕਜ਼ਾ ਬਪੁਰੇ ਉਰ ਹੀਨ ਬਿਬੇਕ ॥ ੩੧ ॥ ਸੁਨਹਿ ਗੁਰੂ ਨਾਨਕ ਕੀ ਬਾਨੀ। ਤਿਸਹਿ ਬਿਚਾਰਹਿੰ ਤਰਕ ਮਹਾਨੀ। 'ਹਮਰੇ ਮਤਿ ਬਿਰੋਧ ਇਕ ਥਾਨੋ।ਲੱਖ ਪਤਾਲ ਅਕਾਸ਼ ਬਖਾਨੇ ॥੩੨॥ ਇਸ ਮਹਿੰ ਸ਼ਾਹੁ ਭਿ ਹਠ ਕਰ ਰਹੈ। ਅਪਨਿ ਪੱਖ ਹਾਨੀ ਨਹਿੰ ਸਹੈ। ਧਾਂਤੇ ਆਬ ਕੈ ਜਬਿ ਚਲਿ ਆਵੈ। ਬੈਠਹਿ ਸ਼ਾਹੁ ਨਿਕਟਿ ਹਰਖਾਵੈ ॥ ੩੩ ॥ ਇਸ ਪਰ ਕਰਹੁ ਦਲੀਲ ਬਿਲੰਦ। ਸਭਿ ਸੁਚੇਤ ਹੈ ਏਕ ਮਨਿੰਦ। ਜਿਸ ਮਤਿ ਮੰਡਹੋ ਸੋ ਸਾਭ ਖੰਡਹੁ। ਜੋ ਖੰਡਹਿ ਤਿਹ ਨੀਕੇ ਮੰਡਹੁ' ॥ ੩੪ ॥ ਇਮ ਮਸਲਤ ਮੁਢਨਿ ਮਿਲਿ ਕਰੀ। ਪਰ ਹਿਤ ਤੇ ਜਿਨ ਮਤਿ ਜਰ ਥਰੀ[2]। ਸਭਾ ਜਾਮਨੀ ਮਹਿੰ ਕਬਿ ਹੋਇ। ਕਬਿ ਦਿਨ ਬਿਖੈ ਬੁਲਾਵਹਿ ਸੋਇ ॥ ੩੫ ॥ ਏਕ ਬਾਰ ਨਿਸ ਜਬਿ ਹੁਇ ਆਈ। ਸ਼ਾਹੁ ਬੀਠ ਭਾਬ ਸਭਾ ਲਗਾਈ। ਕਾਜ਼ੀ ਮੁੱਲਾਂ ਗਨ ਚਲਿ ਆਏ। ਬੈਦਹਿੰ ਸ਼ਾਹ ਮਿਲਤਿ ਹਰਖਾਏ ॥ ੩੬ ॥ ਤਿਸ ਛਿਨ ਪਠਨੈ ਹਕਾਰਨਿ ਸ਼ਾਹੁ। 'ਲਯਾਵਹੁ ਗੁਰ ਮੁਤ ਕੋ ਮਮ ਪਾਹੁ'। ਜਾਇ ਨਮੋ ਤਿਸ ਨਰ ਨੇ ਕਰੀ। ਹਾਥ ਜੋਰ ਪੁਨ ਬਿਨੈ ਉਚਰੀ ॥੩੭॥ 'ਸ਼ਾਹੁ ਆਪ ਕੋ ਸਿਮਰਨਿ ਕਰਸੈ। ਬਡ ਦਿਵਾਨ ਹੁਮਰਾਵਾਨ ਭਰਸੈ'। ਸੁਨ ਸ਼੍ਰੀ ਰਾਮਰਾਇ ਕਰਿ ਤਯਾਰੀ। ਚਢਸੈ ਮਾਘ ਸ਼ਿਵਕਾ ਅਸਵਾਰੀ ॥ ੩੮ ॥ ਚਮਰ ਚਾਰੁ ਢੋਰਤਿ ਸਗ ਆਵੈ। ਮਿਲਾਹ ਪੰਥ ਕੋ ਮਾਸ ਨਿਵਾਵੈ। ਚੋਬਦਾਰ ਅਰੁ ਸੰਗ ਚਲੈਤ[3]। ਗਨ ਤੁਰਕਾਨ ਕੋ ਕਰਤਾ ਜੈਤ[4] ॥ ੩੯ ॥ ਆਇ ਦੁਰਗ ਕੋ

[1]ਪੁੱਛਾ ਦਾ ਫਲ ਦੇਣਦਾ ਹੈ। [2]ਸਭ ਬੁਰੀ ਗਈ ਹੋਈ ਸੀ। [3]ਪੁਰਸੇ। [4]ਜਿੱਤਣ ਵਾਲਾ।

ਬਿਖੈ ਪ੍ਰਵੇਸ਼ਾ। ਸਭਾ ਸ਼ਾਹਿ ਕੀ ਜਹਾਂ ਵਿਸ਼ੇਸ਼ਾ।ਸੁੰਦਰ ਚੌਂਕੀ ਰਖੀ ਛਸਾਇ। ਉੱਜਲ ਸੁਜਨੀ[1] ਤੇ ਸਭਿ ਛਾਇ ॥ ੪੦ ॥ ਜਾਇ ਸਭਾ ਚੌਂਕੀ ਪਰ ਬੈਸੇ। ਤਾਰਾ ਗਨ ਮਹਿੰ ਹੁਇ ਸਸਿ[2] ਜੈਸੇ। ਦੈਖਕ ਦੇਖਤਿ ਹੈਂ ਅਕੁਲਾਏ। ਸ਼ਾਹੁ ਕਰਤਿ ਸਨਮਾਨ ਬਿਠਾਏ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਰਮਿ ਰਾਸੇ 'ਰਾਮ ਰਾਇ' ਪ੍ਰਸੰਗ ਬਰਨਨੰ ਨਾਮ ਚੱਤ੍ਵਾਰਿੰਸਤੀ ਅੰਸੁ ॥ ੪੧ ॥

੪੨. [ਦੋ ਵੰਦ ਦਿਖਾਏ। ਤੋਸ਼ੇਖਾਨੇ ਦੀ ਗੋਣਤੀ]।

ਦੋਹਰਾ ॥ ਟਿਕਿ ਬੈਠੇ ਜਾਂਬ ਸਭਾ ਮਹਿੰ ਸ਼੍ਰੀ ਹਰਿਰਾਇ ਤਨੂਜ[3]। ਇਲਮ ਹੈਕਾਰੀ ਪਰਸਪਰ ਕਰਤੇ ਭਏ ਰਮੂਜ[4] ॥੧॥ ਪੈਕੰਬਰ ਅਰੁ ਔਲੀਏ,ਗੌਸ ਕੁਤਬ ਗਨ ਪੀਰ[5]। ਪ੍ਰਥਮ ਪ੍ਰਸੰਗ ਪ੍ਰਥਿਰਤ ਕਰਿ ਦਾਨਸ਼ਵੰਦ ਸਧੀਰ ॥ ੨ ॥ ਚੌਪਈ ॥ ਬਚਨ ਰੁਚਿਰ ਰਚਿ ਕੈ ਚਾਤੁਰਤਾ । ਕਲਾ ਅਕਲ ਤੇ ਕਰਿ ਮਾਧੁਰਤਾ। ਸ਼ਾਹਿ ਸੁਨਾਇ ਪ੍ਰਸੰਨ ਕਰਤਿ ਹੈਂ। ਉਚਿਤਾ ਅਪਨੇ ਦੀਨ ਧਰਤਿ ਹੈਂ ॥ ੩ ॥ ਚਤੁਰਨਿ ਕੋਤਿਕ ਕਰੈ ਪ੍ਰਸੰਗੂ। ਪੈਕੰਬਰ ਕਰਿ ਸਭੁਤਿ ਉਤੰਗੂ[6]।ਪੁਨਹਿ ਸਰਾਹਨਿ ਲਗਿ ਤਿਨ ਬਾਨੀ।ਜਿਸ ਬਿਧਿ ਉਚਾ ਵਚਨ ਵਖਾਨੀ ॥ ੪ ॥ ਪੁਨ ਸ਼੍ਰੀ ਨਾਨਕ ਨਾਮ ਬਖਾਨਾ। ਛੋਰਿ ਪ੍ਰਸੰਗ ਤਿਨਹੁ ਕੇ ਨਾਨਾ। ਬਹੁਰ ਸੁ ਬਾਨੀ ਕੇਰ ਬ੍ਰਿਤੰਤਾ। ਜਿਸ ਮਹਿੰ ਪ੍ਰਭੁ ਕੋ ਕਹਜੋ ਬਿਅੰਤਾ ॥ ੫ ॥ [7]ਲਾਖ ਪਤਾਲ ਲਾਖ ਆਕਾਸ਼। ਇਕ ਬਾਨੀ ਮਹਿੰ ਕਹਜੋ ਪ੍ਰਕਾਸ਼। ਇਸ ਕੋ ਸੁਨਿ ਸੰਸੈ ਮੁਝ ਹੋਵਾ।ਰਹਜੋ ਬਿਚਾਰਿ ਨ ਕਜੋਂ ਹੂੰ ਖੋਵਾ ॥ ੬ ॥ ਹਮਰੇ ਮਤਿ ਮਹਿੰ ਸਪਤ ਬਖਾਨੇ। ਸੋ ਭੀ ਨੀਕੋ ਜਾਇ ਨ ਜਾਨੈ। ਇਕ ਅਕਾਸ਼ ਤੇ ਪਰੈ ਅਕਾਸ਼। ਤਹਿੰ ਕੋ ਸੂਰਜ ਚੰਦ ਪ੍ਰਕਾਸ਼॥੭ ॥ ਕਜੋਂ ਨ ਇਹਾਂ ਤੇ ਸੋ ਦਿਖ ਪਰੈ। ਕੇਤੋ ਬੀਚ ਰਚਜੋ ਇਤ ਪਰੈ[8]।ਜੇ ਤੁਮ ਕਹੋ ਦੂਰ ਬਹੁ ਅਹੈ। ਇਸ ਥਲ ਤੇ ਦ੍ਰਿਸ਼ਟੀ ਨਹਿੰ ਲਹੈ ॥੮॥ ਜੇਤੋ ਨਭ ਤੇਤੇ ਸਸਿ ਸੂਰ। ਇਹ ਤੇ ਕਹੀਅਤਿ ਰੀਤਿ ਅਕੂਰ[9]।ਤੌ ਤੁਮ ਸ਼ਕਤਿਵੰਤ[10] ਦਿਖਰਾਵਹੁ। ਪਰ ਅਕਾਸ਼ ਕੇ ਸਸਿ ਨਿਧਰਾਵਹੁ[11] ॥ ੯ ॥ ਉਗਜੋ ਆਜ ਸਸਿ ਪੂਰਨਮਾਸ਼ੀ। ਇਹ ਸਮ ਦੂਜੋ ਹੋਇ ਪ੍ਰਕਾਸ਼ੀ। ਸਭਾ ਬਿਲੋਕਹਿ ਅਚਰਜ ਰਾਚੀ। ਤੌ ਜਾਨਹਿ ਬਾਨੀ ਗੁਰ ਸਾਚੀ ॥੧੦॥ ਸੁਨਿ ਸ਼੍ਰੀ ਰਾਮ-ਰਾਇ ਜੀ ਕਹਜੋ। [12]ਇਸ ਮਹਿੰ ਕਜਾ ਸੰਸੈ ਤੁਮ ਲਹਜੋ। ਸ਼੍ਰੀ ਸਤਿਗੁਰ

[1]ਵਿਛਾਵਣਾ। [2]ਚੰਦ। [3](ਦੇ) ਪੁੱਤ੍ਰ। [4]ਰਮਜ਼ਾਂ, ਇਸ਼ਾਰੇ। [5]ਫਕੀਰਾਂ ਦੇ ਦਰਜਿਆਂ ਦੇ ਨਾਮ ਹਨ। [6]ਬਹੁਤੀ ਉਸਤਤ ਕਰਕੇ। [7]ਇਸਤੋਂ ਪਹੇ ਕਿਤਨਾਂ ਫਰਕ ਕੀਤਾ ਹੈ। [8]ਪਰੇ। [9]ਸ਼ਕਤੀ ਵਾਲੇ ਹੋ। [10]ਪਰਲੇ ਅਕਾਸ਼ ਹੋ ਦਾ ਚੰਦ ਨੇੜੇ ਕਰੋ।

ਸਭਿ ਸਾਚ ਬਖਾਨੀ। ਜਿਤੀ ਪਹੁੰਚ ਨੀਕੇ ਕਰਿ ਜਾਨੀ॥੧੧॥ਜਬਿ ਸਾਹਿਬ ਪਹੁੰਚੇ ਬਜ਼ਗਦਾਦ। ਭਹਿ ਕੇ ਪੀਰ ਕੀਨਿ ਬਹੁ ਬਾਦ। ਇਸ ਤੁਕ ਕੋ ਮਾਨਹਿ ਨਹਿ ਕੈਸੇ। ਜਾਨਹਿ ਭਬੈ, ਪਿਖੈਂ ਚਖ ਤੈਸੇ ॥ ੧੨ ॥ ਸੁਨਿ ਸ਼੍ਰੀ ਸਤਿਗੁਰ ਤਿਸੈ ਦਿਖਾਏ। ਗਹਜੋ ਹਾਥ ਕਹਿ ਨੈਨ ਮੁੰਦਾਏ। ਹਾਰਿ ਗਯੋ ਦੇਖਤਿ ਅਨਗਨ ਕੋ। ਸੰਸੈ ਸ਼ਕਲ ਬਿਨਾਸਜੋ ਮਨ ਕੋ ॥ ੧੩ ॥ ਜੋ ਤੁਮ ਭਰਮ ਕਰਤਿ ਹੋ ਕੂਰ। ਹਮ ਕਰਿ ਦੈ ਹੈਂ ਸਗਰੋ ਦੂਰ।ਅਬਿ ਦੂਸਰ ਸਸਿ ਆਇ ਪ੍ਰਕਾਸ਼ੈ। ਸਭਿ ਕੇ ਸੰਸੇ ਭੁਰਤ ਬਿਨਾਸ਼ੈਂ" ॥੧੪॥ਇਤਨੇ ਮਹਿੰ ਸਭਿ ਕੋ ਦ੍ਰਿਸ਼ਟਾਯੋ। ਨਭ ਮਹਿੰ ਦੂਸਰ ਸਸਿ ਪ੍ਰਗਟਾਯੋ। ਜਗ ਦੇਖਤਿ ਸਗਰੇ ਬਿਸਮਾਏ। ਭਾ ਅਚਰਜ ਗਤਿ ਲਖੀ ਨ ਜਾਏ॥੧੫॥ ਕਬਿ ਅਕਾਸ਼ ਮੈਂ ਭਯੋ ਨ ਐਸੋ।ਦੇਖਜੋ ਨਹੀਂ ਸੁਨਜੋ ਨਹਿ ਕੈਸੇ। ਪੁਸਤਕ ਅਨਿਕ ਕਿਤਾਬ ਮਝਾਰੋ।ਪਠਜੋ ਨ ਕਿਨ, ਭਾ ਅਚਰਜ ਭਾਰੇ--॥੧੬॥ ਊਚੇ ਚਢਿ ਚਢਿ ਪੁਰਿ ਮਹਿੰ ਦੇਖਹਿਂ। ਕਹਹਿਂ ਪਰਸਪਰ ਬਿਸਮ ਬਿਸੇਖਹਿਂ। ਸਭਾ ਸਰਬ ਹੇਰਤਿ ਬਿਸਮਾਈ। ਬਿਗਸਤਿ ਸ਼ਾਹੁ ਸੁ ਦ੍ਰਿਸ਼ਟਿ ਲਗਾਈ ॥ ੧੭ ॥ ਸਭਿ ਕੇ ਮਨ ਅਚਰਜ ਨਹਿੰ ਥੋਰਾ।ਇਸ ਪਰ ਚਲਹਿ ਕਹਹੁ ਕਿਸ ਜ਼ੋਰਾ। ਦੈਸ਼ੀਮੁੱਲਾਂ ਅਰੁ ਉਲਮਾਉ। ਜਰਿ ਜਰਿ ਜਾਹਿਂ ਬਿਲੋਕਿ ਪ੍ਰਭਾਉ॥੧੮॥ ਸਸਿ ਦੂਸਰ ਪਿਖਿ ਬਦਨ ਨਿਵਾਯੋ।ਹਿਤ ਕਹਿਬੋ ਨਹਿੰ ਊਚ ਉਠਾਯੋ।ਕਜਾ ਬਪੁਰੇ ਅਬਿ ਬਾਕ ਬਖਾਨੈਂ। ਅਜ਼ਮਤ ਪਰ ਬਲ ਚਲਹਿ ਨ ਜਾਨੈਂ ॥ ੧੯ ॥ ਦਿਢ ਦਿਰਖਾ, ਗੁਰਬਾਕ ਜਿਨਹੁੰ ਕੇ। ਪਰਹਿੰ ਨ ਚਰਨ[1], ਕੁਭਾਗ ਤਿਨਹੁੰ ਕੇ। ਇਸ ਪ੍ਰਕਾਰ ਸਸਿ ਦੁਤੀ ਦਿਖਾਯੋ। ਨਭ ਮਹਿੰ ਅਧਿਕ ਪ੍ਰਕਾਸ਼ ਕਰਾਯੋ ॥੨੦॥ ਸਤਿਗੁਰ ਬਾਕ ਜਾਹਿਂ ਬਲ ਭਾਰੀ[2]। ਕੋ ਟਿਕ ਸਕਿ ਹੈ ਤਾਂਹਿ ਅਗਾਰੀ। 'ਧੰਨ ਧੰਨ' ਕਹਿ ਸਭੁਤਿ ਸੁਨਾਵੈਂ। 'ਤੁਮ ਸਮਤਾ ਕੋ ਅਪਰ ਨ ਪਾਵੈ' ॥੨੧॥ਸਭਾ ਉਠੀ ਸਭਿ ਅਪਨੇ ਡੇਰੇ। ਚਿਤਵਤ ਗਮਨੇ ਬਿਸਮ ਬਡੇਰੇ। ਭਬਿ ਸ਼੍ਰੀ ਰਾਮਰਾਇ ਚਲਿ ਆਏ। ਸਭਿ ਕੇ ਊਪਰ ਜਸੁ ਜਿਨ ਛਾਏ ॥ ੨੨॥ ਸ਼ਾਹੁ ਮਹਾਂ ਅਚਰਜ ਕਉ ਧਾਰੇ। ਪੌਢਜੋ ਪਲੰਘ ਬਿਸਾਲ ਬਿਚਾਰੇ। --ਗੁਰ ਕੇ ਘਰ ਸਮ ਦੂਸਰ ਨਾਂਹੀ। ਅਸ ਅਜ਼ਮਤ ਨਹਿ ਕਿਸ ਕੇ ਮਾਂਹੀ ॥੨੩॥ ਨਭ ਮਹਿੰ ਗਮਨ ਸ਼ਕਤਿ ਨਹਿੰ ਕਿਸ ਮਹਿੰ। ਇਹ ਤੋਂ ਕਹਾਂ[3]

---

[1]ਗੁਰੂ ਵਾਕ ਨਾਲ ਜਿਨ੍ਹਾਂ ਦੀ ਪੱਕੀ ਈਰਖਾ ਹੈ, ਉਨ੍ਹਾਂ ਦੇ ਕੁਭਾਗ ਹਨ ਜੋ ਚਰਨੀ ਨਹੀਂ ਪੈਂਦੇ। (ਅ) ਚਰਨੀ ਨਹੀਂ ਪੈਂਦੇ (ਰਾਮ ਰਾਇ ਜੀ ਦੀ) ਜਿਨ੍ਹਾਂ ਵਿਚ ਗੁਰਵਾਕ (ਦੀ ਸਿਧੀ ਹੈ)। [2]ਜਿਸ ਵਿਚ 'ਗੁਰੂ ਵਾਕ' ਕਰਕੇ ਬਲ ਹੈ। [3]ਇਹ (ਸ਼ਕਤੀ) ਭਾਂ ਕਵੇ (ਜੇ)"""।

ਰਚਹਿ ਸਸਿ ਤਿਸ ਮਹਿੰ-।ਸੁਪਤੋ ਪੁਨ ਪ੍ਰਭਾਤਿ ਹੁਇ ਆਈ। ਜਾਗੇ ਸਭਿ ਕਹਿੰ ਗੁਰ ਵਡਿਆਈ ॥੨੪॥ ਪੁਨਿ ਕੇਤਿਕ ਦਿਨ ਬੀਤ ਗਏ ਹੈਂ। ਸ਼ਾਹੁ ਹਕਾਰਹਿ, ਜਾਤਿ ਭਏ ਹੈਂ। ਬਚਨ ਬਿਲਾਸ ਹੋਤਿ ਨਿਤ ਰਹੈਂ। ਜਥਾ ਪ੍ਰਸ਼ਨ ਹੁਇ, ਉੱਤਰ ਕਹੈਂ ॥ ੨੫॥ ਇਕ ਦਿਨ ਨੌਰੰਗ ਬਾਕ ਬਖਾਨਾ। 'ਹਮਰੇ ਜੋਤਿਕ ਤੋਸ਼ੇਖਾਨਾ। ਕੰਚਨ ਰੂਪੇ ਕੇ ਪਣ[1] ਜੇਤੇ। ਮੁਝ ਸੋਂ ਕਰਹੁ ਬਤਾਵਨਿ ਤੇਤੇ ॥੨੬॥ ਮੁਕਤਾ ਹੀਰੇ ਨੀਲਮ ਸਬਜ਼ੇ। ਕਰਹੁ ਜਨਾਵਨਿ ਭਾਖੇ ਸਬਿ ਜੇ। ਮੋਹਿ ਥਛਨ ਅਰੁ ਮੇਰੋ ਕਰਜੋ। ਦੇਹੁ ਬਤਾਇ ਸਥਲ ਜਿਤ ਧਰਜੋ ॥ ੨੭ ॥ ਜੋਤਿਕ ਗਿਨਤੀ ਮੈਂ, ਸਭਿ ਕਹੋ। ਦਰਬ ਜਵਾਹਰ ਸਰਬ ਜਿ ਲਹੋ'। ਸੁਨਿ ਸ਼੍ਰੀ ਰਾਮਰਾਇ ਲੈ ਸਾਥ। ਚਲੇ ਤਹਾਂ ਲੈ ਦਿੱਲੀ ਨਾਥ ॥ ੨੮ ॥ ਜਿਸ ਥਲ ਮਹਿੰ ਜੋਤਿਕ ਦਬਵਾਯੋ। ਤਹਾਂ ਖਰੇ ਹੁਇ ਸਕਲ ਬਤਾਯੋ। ਜਿਤੇ ਰਜਤਪਨ ਗਣ ਦੀਨਾਰੇ। ਪ੍ਰਿਥਕ ਪ੍ਰਿਥਕ ਥਲ ਸਹਿਤ ਉਚਾਰੇ ॥੨੯॥ ਜਹਿੰ ਜਹਿੰ ਦਰਬ ਸੈਚ ਕਰਿ ਧਰਜੋ। ਤਹਿੰ ਤਹਿੰ ਫਿਰਜੋ, ਬਤਾਵਨਿ ਕਰਜੋ। ਸੁਨਿ ਸੁਨਿ ਨੌਰੰਗ ਅਚਰਜ ਹੋਵਾ।-ਦਿਯ ਬਤਾਇ, ਜਿਮ ਗਾਡਤਿ ਜੋਵਾ[2] ॥੩੦॥ ਇਸ ਤੇ ਦੂਰਤਿ ਨ ਕੋਈ ਬਾਤ। ਆਂਖਨਿਦੇਖੀ ਜਿਮ ਬੱਖਯਾਤ।ਕਿਸ ਬਿਧਿਕੈਨ ਅਰੈਤਿਹ ਸੰਗ। ਕਰਾਮਾਤ ਤੇ ਅਧਿਕ ਉਤੰਗ ॥ ੩੧ ॥ ਕਿਸੀ ਭਾਂਤਿ ਕੀ ਹੁਇ ਕਠਿਨਾਈ। ਇਸਕੇ ਆਗੇ ਅਟਕ ਨ ਜਾਈ। ਮੁਰਦਾ ਇਕ ਜ਼ਿੰਦਾ ਕਰਿ ਦੀਨਿ। ਚੰਦ ਦੋਇ ਦਿਖਲਾਵਨਿ ਕੀਨਿ ॥ ੩੨ ॥ ਅਬਿ ਅਵਨੀ ਮਹਿੰ ਛਪੀ ਜਿ ਬਾਤ। ਕਰੀ ਬਤਾਵਨਿ ਜਿਮ ਬੱਖਯਾਤ। ਕਈ ਬਾਰ ਪਤੀਆਵਨਿ ਕੀਨਿ। ਬਿਲਮ ਬਿਹੀਨ ਸਕਲ ਕਰਿ ਦੀਨਿ-॥੩੩॥ ਰਿਦੈ ਬਿਚਾਰਤਿ ਬਹੁ ਇਮ ਸ਼ਾਹੁ। ਆਏ ਬਹੁਰ ਸਭਾ ਕੇ ਮਾਂਹੁ। ਅਚਰਜ ਸਹਿਤ ਸਭਿਨਿ ਮਹਿੰ ਕਹਜੋ। 'ਗੁਪਤ ਬਿਦਤ ਇਨ ਮਨ ਮਹਿੰ ਲਹਜੋ॥੩੪॥ਸਕਲ ਬਤਾਯੋ ਤੋਸ਼ੇਖਾਨਾ। ਜੋਤਿਕ ਦਰਬ ਜਵਾਹਰ ਖਾਨਾ। ਜਹਿੰ ਜਹਿੰ ਗਾਡਜੋ ਗੁਪਤ ਸਥਾਨਾ। ਤਹਿੰ ਤਹਿੰ ਪਹੁੰਚਜੋ ਕੀਨਿ ਬਖਾਨਾ' ॥ ੩੫ ॥ ਬਹੁਤ ਤਰੀਫ ਸ਼ਾਹੁ ਨੇ ਕਰੀ। ਹੋਰਤਿ ਸੁਨਤਿ ਸਭਿਨਿ ਮਤਿ ਹਰੀ। ਸਭਾ ਉਠੀ ਨਿਜ ਡੇਰਨਿ ਆਏ। ਸੁਜਸੁ ਨਵੇਂ ਨਿਤ ਸਭਿ ਪਰ ਛਾਏ ॥੩੬॥ ਸਿੱਖ ਅਨੇਕ ਆਨਿ

---

[1] ਦੇਣੇ ਤੇ ਚਾਂਦੀ ਦੇ ਸਿੱਕੇ। [ਕੰਚਨਪਣ=ਮੁਹਰਾਂ। (ਰੁਪਾ+ਪਣ, ਯਾ) ਰਜਤ ਪਣ=ਰੁਪੱਯੇ]।
[2] ਜਿਵੇਂ ਦਬਦਿਆਂ ਵੇਖਿਆ ਹੁੰਦਾ ਹੈ।

ਕਰਿ ਹੋਵੈਂ। ਸਤਿਗੁਰ ਮਹਿਮਾ ਕੋ ਅਤਿ ਜੋਵੈਂ। ਅਰਪਹਿੰ ਮਹਾਂ ਉਪਾ-
ਇਨ ਆਨਹਿੰ। ਪਾਇਨਿ ਪਦਮ ਪਖਾਰਤਿ ਪਾਨਹਿੰ[1]॥੩੭॥ਇਮ ਚਰਨਾਂ-
ਮ੍ਰਿਤ ਲੈਹਿੰ ਅਨੇਕ। ਨਿਭਪ੍ਰਤਿ ਹੋਵਹਿੰ ਸਿੱਖ ਕਿਤੋਕ। ਵਸਤੁ ਹਜ਼ਾਰਹੁੰ
ਲੈ ਅਰਪਾਵਹਿੰ। ਚਹੁੰਦਿਸ਼ਿ ਭੀਰ ਭਰੈ ਦਰਸਾਵਹਿੰ॥ ੩੮ ॥ ਅਧਿਕ
ਸਮਾਜ ਭਯੋ ਬਡ ਡੇਰਾ। ਲੰਗਰ ਬਰਤਹਿ ਹੋਤਿ ਬਡੇਰਾ। ਕਵਿ ਸੰਤੋਖ
ਸਿੰਘ ਕੀਰਤਿ ਗੁਰ ਕੀ। ਮਨਹੁ ਮਾਲਤੀ ਭੀ ਘਰ ਘਰ ਕੀ॥ ੩੯ ॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤਰਤਿ ਰਾਸੇ 'ਰਾਮਰਾਇ' ਪ੍ਰਥਮ ਚਰਣੇ ਨਾਮ ਦੈਵਿ ਚਤਵਾਰਿੰਸਤੀ ਅੰਸੂ॥ ੪੨ ॥

੪੩. [ਸ਼ੇਰ ਸ਼ਿਕਾਰ। ਬਾਜ਼ ਦਾ ਪੂਰਬ ਜਨਮ]।

ਦੋਹਰਾ॥ ਇਕ ਦਿਨ ਚਢਨੋ ਸ਼ਿਕਾਰ ਕੋ ਨੌਰੰਗ ਦੁਸ਼ਟ ਬਿਸਾਲ। ਪਠਨੋ
ਹਕਾਰਨਿ ਦੂਤ ਕੋ 'ਲਯਾਉ ਤੁਰਤ ਇਸ ਕਾਲ'॥ ੧ ॥ ਚੌਪਈ॥ ਸ਼ੀਘ੍ਰ
ਗਯੋ ਚਲਿ ਗੁਰ ਸੁਤ ਢਿਗ ਤੇ। ਹਾਥ ਜੋਰਿ ਹੁਇ ਖਰੋ ਅਗੇ ਤੇ। ਕਹਨੋ 'ਸ਼ਾਹੁ
ਅਬਿ ਚਢਨੋ ਸ਼ਿਕਾਰਾ। ਵਹਿਰ ਠਾਢਿ ਹੁਇ ਤੁਮਹਿ ਹਕਾਰਾ॥੨॥ਦੇਰ ਨ
ਕਰਹੁ ਚਲਹੁ ਦਰਹਾਲਾ। ਖਰੋ ਸ਼ਾਹੁ ਚਾਹੈ ਤੁਮ ਨਾਲਾ'। ਤਬਿ ਤੁਰੰਗ
ਪਰ ਹ੍ਵੈ ਅਸਵਾਰ। ਗਮਨੇ ਪੰਥ ਸ਼ੀਘ੍ਰਤਾ ਧਾਰਿ॥੩॥ ਜਾਤਿ ਅਖੇਰ ਹੋਤੁ
ਜਿਤ ਸ਼ਾਹੁ। ਪਹੁੰਚਨੋ ਸਤਿਗੁਰ ਸੁਤ ਤਿਤ ਰਾਹੁ। ਖਰੋ ਭਯੋ ਨੌਰੰਗ ਨੇ
ਹੇਰਾ। ਦੀਨਸਿ ਏਕ ਮਤੰਗ ਉਚੇਰਾ॥੪॥ਹੁਇ ਆਰੂਢ ਚਲੇ ਸਮੁਦਾਯਾ।
ਸ਼ਾਹ ਅਖੇਰ ਪ੍ਰਸੰਗ ਚਲਾਯਾ। 'ਕੌ ਬਨ ਕੌ ਮ੍ਰਿਗ ਮਾਰਹਿੰ ਆਜ? ਕੌ
ਹਮ ਆਗੈ ਜੋ ਹਹਿ ਭਾਜ?॥੫॥ ਕਿਤਨੇ ਹਮ ਲਯਾਵੈਂ ਕਰਿ ਘਾਤ?।
ਸੋ ਸਗਰੀ ਬਤਲਾਵਹੁ ਬਾਤ'। ਸੁਨਿ ਸ਼੍ਰੀ ਰਾਮਰਾਇ ਬਚ ਕਹਨੋ। 'ਕੁਛ
ਨ ਹਾਥ ਆਵ ਜੋ ਚਹਨੋ॥ ੬ ॥ ਏਕ ਸ਼ੇਰ ਨਿਕਸੈ ਬਲ ਭਾਰਾ। ਕਰਹੁ
ਜਤਨ ਤਿਸ ਕੋ ਹਿਤ ਸਾਰਾ। ਤਊ ਨ ਮਾਰ ਖਾਇ ਤੁਮ ਪਾਸ। ਆਵਹੁ
ਛੁਛੇ ਹਟੈ ਨਿਰਾਸ'॥ ੭॥ ਸੁਨਤਿ ਸ਼ਾਹੁ ਨੇ ਸਭਿਨਿ ਸੁਨਾਯੋ। 'ਜੋ ਕਰਿ
ਆਜ ਕੇਹਰੀ ਆਯੋ। ਸਭਿ ਤੁਮ ਸੁਨਤਿ ਹੋਹੁ ਸਵਧਾਨਾਜਸੋਂ ਕਸੋ ਕਰਹੁ
ਪ੍ਰਾਨ ਤਿਹ ਹਾਨ॥ ੮ ॥ ਦਿਉਂ ਬਖਸ਼ੀਸ਼ ਅਧਿਕ ਕਰ ਭਾਂਹੀ। ਕਰਹੁ
ਜਤਨ ਜਿਮ ਭਾਜਹਿ ਨਾਂਹੀ। ਚਹੁੰਦਿਸ਼ਿ ਤੇ ਘੇਰਹੁ ਬਰਿਆਈ। ਤੀਰ
ਤੁਪਕ ਤਰਵਾਰ ਚਲਾਈ॥ ੯ ॥ ਤੁੰਗ ਤੁੰਗ[2] ਜੋ ਮਹਦ ਮਤੰਗ। ਕਰਹੁ
ਬਰੋਬਰ ਜਾਇ ਨ ਭੰਗ[3]। ਦਿਢ ਹ੍ਵੈ ਰੋਕਹੁ ਮਿਲਿ ਕਰਿ ਆਗਾ[4]। ਹਤਹੁ

---

[1]ਦੱਥਾਂ ਨਾਲ। (ਅ) ਪਾਣੀ ਨਾਲ। (ਏ) ਪੀਂਦੇ ਹਨ। [2]ਉੱਚੇ ਉੱਚੇ। [3]ਸ਼ੇਰ ਕਿਸੇ ਨੂੰ ਮਾਰ ਨਾ ਜਾਵੇ। [4]ਅੱਗਾ।

ਸ਼ਸਤ੍ਰ ਜਿਮ ਜਾਇ[1]ਨ ਭਾਗਾ[2] ॥੧੦॥ ਇੱਤਮਾਦਿਕ ਕਹਿ ਕਰਤਿ ਸੁਚੇਤ। ਚਿਤਵਹਿੰ ਜਤਨ ਸ਼ੇਰ ਹਤਿ ਹੇਤੁ। ਚਢੇ ਤੁਰੰਗਨਿ ਪਰ ਅਸਵਾਰ। ਤਿਨਹੁੰ ਕੀਓ ਸਵਧਾਨ ਉਚਾਰਿ॥੧੧॥[3]ਕਾਨਨ ਤੇ ਕੇਹਰਿ ਨਿਕਸੈ ਹੈ। ਇਸ ਮਹਿੰ ਨਹਿ ਸੰਦੇਹ ਤੁਮੈ ਹੈ। ਕਰਹੁ ਉਪਾਇ ਰੋਕਿਬੋ ਤਾਂਹੀ। ਹਤਹੁ ਬੇਗ ਅਸੁ ਤੋ, ਨਹਿ ਜਾਹੀ[4] ॥ ੧੨ ॥ ਪੈਦਲ ਪ੍ਰਿਥਕ ਕਰੇ ਸਮੁਦਾਈ। ਸਭਿਹਿਨ ਕੇ ਮਨ ਅਧਿਕ ਬਧਾਈ। ਚਲਿ ਸ਼ਿਕਾਰ ਗਹਿ[5] ਬਿਚਰਨੋ ਸ਼ਾਹੁ।ਖੋਜਤਿ ਫਿਰਤਿ ਬਿਪਨ ਕੇ ਮਾਂਹੁ॥੧੩।ਗਜਬਾਜਨਿ ਕੋ ਪਰਾ[6] ਬੰਧਾਵਾ। ਖਿਲਤਿ ਅਖੇਰ ਨਹੀਂ ਕੁਛ ਪਾਵਾ। ਬਿਚਰਤਿ ਬਿਚਰਤਿ ਬਨਾਕੁਲ ਭਏ। ਇਕ ਦੁਇ ਜਾਮ ਬੀਤ ਜਬਿ ਗਏ ॥ ੧੪ ॥ ਨਿਕਸਨੋ ਕੇਹਰਿ ਲੇਤਿ ਜੰਭਾਈ[7]। ਗਰਜਨੋ ਸ਼ਬਦ ਉਤੰਗ ਉਠਾਈ। ਮੁਤ੍ਰ ਤੁਰੰਗ ਮਤੰਗਨਿ ਗੋਰਾ। ਭਾਜ ਚਲੇ ਕੋ ਪਾਵਹਿ ਘੋਰਾ ॥ ੧੫ ॥ ਲਲਕਾਰਤਿ ਲਸ਼ਕਰ ਕੋ ਮੋਰਾ। ਉਮਛਿ ਭਏ ਸਨਮੁਖ ਤਿਸ ਓਰਾ। ਬ੍ਰਿੰਦ ਤੁਫੈਗੰ ਗੁਲਕਾ ਮਾਰੀ। ਗਹਿ ਕ੍ਰਿਪਾਨ ਕੋ ਰੁਪੇ ਅਗਾਰੀ ॥੧੬॥ ਅੰਕਸ ਮਾਰਿ ਮਾਰਿ ਗਜ ਢੋਏ। ਮਰੁ ਮਰੁ ਕਰਿ ਅਸੁ ਇਤ ਹੋਏ। ਬਨ ਸੰਘਨ ਮਹਿੰ ਦੀਸਹਿ ਥੋਰਾ। ਭਯੋ ਕੁਲਾਹਲ, ਸੁਨਿਬੋ ਘੋਰਾ ॥ ੧੭ ॥ ਨਰ ਮਤੰਗ ਪਰ, ਹਤੀ ਤੁਫੈਗ। ਜਾਇ ਲਗੀ ਕੁਛ ਕੇਹਰਿ ਅੰਗ। ਤਤਛਿਨ ਉਛਲਨੋ ਅਧਿਕ ਭਭਕਿ ਕੈ। ਲੀਨਿ ਉਤਾਰ ਤਿਸੀ ਕਉ ਬਲ ਕੈ॥੧੮॥ਦਿਯੋ ਬਗਾਇ ਦੂਰਿ ਕਿਤ ਪਰਨੋ। ਅਪਰਨਿ ਕੋ ਛਰ ਕੈ ਮੁਖ ਮੁਰਨੋ। ਇਕ ਦੁਇ ਅਪਰਨਿ ਕੈ ਕਰਿ ਮਾਰਾ[8]। ਚਲਨੋ ਭਾਗ, ਕਰਿ ਗਯੋ ਕਿਨਾਰਾ ॥ ੧੯ ॥ ਕਿਤਿਕ ਕੋਸ ਪਰ ਪਹੁੰਚਨੋ ਜਾਈ। ਪੀਛੇ ਸੈਨਾ ਸ਼ਾਹੁ ਪਵਾਈ। ਸੰਘਨ ਬਨ ਮਹਿੰ ਮੁਸ਼ਕਲ ਚਲਿਬੋ। ਕਹਾਂ ਹੋਇ ਕੇਹਰਿ ਕਹੁ ਮਿਲਿਬੋ ॥ ੨੦ ॥ ਫਿਰੇ ਸੰਝ ਲਗਿ ਸ਼੍ਰਮ ਕੋ ਪਾਏ। ਪਸਰਨੋ ਤਮ, ਕਹਿ ਚਮੂੰ ਹਟਾਏ। ਲਖਿ ਸ਼੍ਰੀ ਰਾਮ ਰਾਇ ਬਚ ਸਾਚਾ। ਰਿਦੈ ਅਧਿਕ ਅਚਰਜ ਭਇ ਰਾਚਾ ॥ ੨੧ ॥ ਮਗ ਆਵਤਿ ਆਰੂਢਿ ਮਤੰਗਾ।ਸਭਿ ਕੈ ਸੰਗ ਭਨੈ ਨੌਰੰਗਾ।[9]ਗੁਰ ਸੁਤ ਨੇ ਜਿਮ ਗਿਰਾ ਉਬਾਚੀ। ਹਮ ਤੁਮ ਸੋਂ, ਹੋਈ ਸਭਿ ਸਾਚੀ ॥੨੨॥ ਨਿਕਸਨੋ ਸ਼ੇਰ ਜਤਨ ਕਰਿ ਹਾਰੇ। ਲਸ਼ਕਰ ਪਚਨੋ ਮਰਨੋ ਨਹਿੰ ਮਾਰੇ। ਬਾਕ ਅਟਲ ਨਹਿੰ ਟਾਰਨੋ ਟਰੈ। ਮਹਾਂ ਮਹਦ ਅਜ਼ਮਤ ਕਹੁ ਧਰੈ[10] ॥੨੩॥ਇੱਤਮਾਦਿਕ

[1]ਭੇਜ ਘੋੜੇ ਤੇ ਚੜ੍ਹ ਕੇ ਮਾਰੇ, ਨਿਕਲ ਨਾ ਜਾਵੇ। [2]ਸ਼ਿਕਾਰ ਗਾਹ=ਸ਼ਿਕਾਰ ਦੀ ਥਾਂ (ਅ) ਸ਼ਿਕਾਰ ਫੜਨ ਵਾਸਤੇ। [3]ਕਤਾਰ। [4]ਉਥਾਮੀ। [5]ਅਾਰ ਕਰਕੇ।

ਜਸੁ ਕੋ ਬਿਦਤਾਵਤਿ। ਪ੍ਰਵਿਸ਼ਨੋ ਦੁਰਗ ਗੁਰੂ ਗੁਨ ਗਾਵਤਿ। ਨਿਸਾ ਬਿਤੀਤ ਭਈ ਪੁਨ ਪ੍ਰਾਤ। ਸਿਮਰਤਿ ਚਿਤ ਅਜ਼ਮਤ ਬੱਖਸ਼ਾਤ ॥ ੨੪ ॥

ਅਗਲੇ ਦਿਨ ਪੁਨ ਸਭਾ ਲਗਾਈ। ਸਤਿਗੁਰ ਸੁਭ ਕੋ ਲਿਯੋ ਬੁਲਾਈ। ਬਡੇ ਬਡੇ ਸੂਬੇ ਉਮਰਾਉ।ਕਾਜ਼ੀ ਮੁੱਲਾਂ ਗਨ ਉਲਮਾਉ ॥੨੫॥ ਪੂਰਨ ਸਭਾ ਭਈ ਚਲਿ ਆਏ। ਗੁਰ ਸੁਤ ਦਿਸ਼ਿ ਸਭਿ ਨੈਨ ਲਗਾਏ। ਸੁੰਦਰ ਬਦਨ ਰਦਨ ਦੁਤਿ ਰਾਜੈਂ।ਪਿਖਿ ਹਰਖਹਿਂ ਸਿਖ,ਦੁਸ਼ਮਨਿ ਲਾਜੈਂ॥ ੨੬ ॥ ਗਰ ਜਾਮਾ ਬਹੁ ਮੋਲਾ ਚੀਰ। ਗੌਰ ਬਰਨ ਵਿਚ ਦਿਪਹਿ ਸਰੀਰ। ਚੌਕੀ ਚਾਰੁ ਦੈਲ[1] ਸੋਂ ਛਾਈ। ਬੈਠਿ ਬੀਚ ਸਭਿ ਸਭਾ ਸੁਹਾਈ ॥੨੭॥ ਬਾਜ ਹਾਥ ਪਰ ਲੀਨਹੁ ਸ਼ਾਹੁ। ਕਰਹਿ ਗੁਫਤਗੋ[2] ਹੁਤੇ ਜੁ ਪਾਹੂ। ਤਬਿ ਸ਼੍ਰੀ ਰਾਮਰਾਇ ਦਿਸ਼ਿ ਨੈਨ। ਮੁਸਕਾਵਤਿ ਨੌਰੰਗ ਕਹਿ ਬੈਨ ॥ ੨੮ ॥ 'ਬਜ਼ ਕੀਮਤ ਕੋ ਆਧੋ ਬਾਜ। ਕਰਹਿਂ ਅਖੇਰ ਬ੍ਰਿਤ ਕੇ ਕਾਜ। ਜਿਸ ਪਸ਼ਚਾਤ ਛੋਰਿਬੋ ਕਰੀਅਤਿ। ਤਿਸ ਪੈਂਛੀ ਕਹੁ ਤਤਛਿਨ ਧਰੀਅਤਿ[3]' ॥੨੯॥ ਝਪਟ ਤਰੈ ਤੇ ਜਾਨ ਨ ਦੇਤਿ। ਮੀਰ ਸ਼ਿਕਾਰ ਧਾਇ ਗਹਿ ਲੇਤਿ।ਹਮ ਕੋ ਆਮਿਖ ਬਹੁਤ ਖੁਵਾਯੋ।ਬਹੁ ਸੁੰਦਰ ਮੇਰੇ ਮਨ ਭਾਯੋ॥ ੩੦ ॥ ਪਾਛਲ ਜਨਮ ਕੌਨ ਇਸ ਕੇਰਾ ? ਬਨਜੋ ਬਾਜ ਕਿਮ ? ਗੁਨ ਬਹੁਤੇਰਾ। ਮੋਹਿ ਹਾਥ ਪਰ ਬੈਠਜੋ ਘਨੋ। ਕਰਿ ਰਾਖਜੋ ਆਡੋ ਇਨ ਮਨੋ[4] ॥ ੩੧ ॥ ਕਿਮ ਇਹ ਤਨ ਧਰਿ ਮੋ ਢਿਗ ਰਹੈ। ਕੌਨ ਕਰਮ ਕੀਨਸਿ ਸੁਖ ਲਹੈ। ਭੂਤ ਭਵਿੱਖਤ ਬਾਤ ਤੁਮ ਜਾਨੋ। ਬਰਤਮਾਨ ਭੀ ਰਹੈ ਨ ਛਾਨੋ[5] ॥ ੩੨ ॥ ਕੌਨ ਜਨਮ ਪਾਛਲ ? ਕਹਿ ਦੀਜੈ। ਸੰਸੈ ਇਹੀ ਮਿਟਾਵਨਿ ਕੀਜੈ'। ਸੁਨਿ ਸਤਿਗੁਰ ਕੋ ਸੁਤ ਤਿਸ ਬਾਤੀ।ਕਹਤਿ ਜਨਮ ਸਭਿ ਮਹਿਂ ਬੱਖਸ਼ਾਤੀ॥ ੩੩ ॥ 'ਤੋਹਿ ਪਦਰ ਕੋ ਹੁਤੋ ਦਿਵਾਨ। ਸੇਵਾ ਕਰਤੋ ਰਹਤਿ ਮਹਾਨ। ਏਕ ਦਿਵਸ ਇਨ ਮਾਸ ਪਕਾਵਾ। ਡਾਲਿ ਮਸਾਲੇ ਸ੍ਵਾਦ ਬਨਾਵਾ ॥ ੩੪ ॥ ਅਧਿਕ ਦਰਬ ਕੋ ਖਰਚਨਿ ਕੀਨਿ। ਦੁਚਰਿ ਦੇਗਚਾ ਭਰਿ ਕਰਿ ਲੀਨਿ। ਕਰਤਿ ਸੰਕਲਪ ਐਸ ਮਨ ਮਾਂਹੁ।—ਹੋਇ ਸ਼ਰਾਬੀ ਜਿਸ ਛਿਨ ਸ਼ਾਹੁ ॥ ੩੫ ॥ ਅਧਿਕ ਸ੍ਵਾਦ ਸੋਂ ਤਬਹਿ ਖੁਵਾਵੋਂ। ਕਰਿ ਪ੍ਰਸੰਨ ਜਾਚਉਂ ਸਭਿ ਪਾਵਉਂ—। ਕਰਿ ਕੈ ਤਯਾਰ ਆਪਨੇ ਕਰ ਤੇ। ਲੈ ਕਰਿ ਗਮਨ ਕੀਨਿ

---

[1]ਦੈਰ ਬਸਤ੍ਰ [ਸੰ:, ਦੈਲ=ਕੰਪੜਾ]। [2]ਗੱਲ ਬਾਤ। [3]ਫੜਦਾ ਹੈ, ਫੜ ਲਈ ਦਾ ਹੈ। [4]ਮਾਨੋਂ ਮੱਤਾ ਬਣਾ ਲਿਆ ਹੈ ਇਸ ਨੇ। [5](ਤੁਹਾਥੋਂ) ਛੁਪੀ ਹੋਈ ਨਹੀਂ।

ਜਬਿ ਘਰ ਤੇ ॥ ੩੬ ॥ ਮਾਰਗ ਮਹਿੰ ਬਿਸੀਅਰ ਪਗ ਡੰਸਾ । ਬਿਖ ਬਹੁਚਢੀ ਪ੍ਰਾਨ ਬਿਧ੍ਵੰਸਾ।ਪਹੁੰਚਨੋ ਗਯੋ ਨ ਸ਼ਾਹੁ ਕਿ ਤੀਰਹਨੋ ਪੰਥਮਹਿੰ ਪਰਨੋ ਸਰੀਰ ॥੩੭॥ ਸੰਕਲਪ ਮਾਸ ਅਚਾਵਨਿ ਕੇਰਾ । ਰਿਦੈ ਰਹਨੋ ਬਸਿ ਕੈ ਤਿਸ ਬੇਰਾ । ਤਿਸ ਅਨੁਸਾਰ ਜਨਮ ਇਨ ਪਾਯੋ। ਹਤਿ ਖਗ ਆਮਿਖ ਭੁਮਹਿ ਖੁਵਾਯੋ ॥ ੩੮ ॥ ਜਬਿ ਲਗਿ ਇਸ ਕੋ ਰਹੈ ਸਰੀਰ । ਆਮਿਖ ਆਨਤਿ ਹੈ ਭੁਮ ਤੀਰ । ਤੋਹਿ ਪਿਤਾ ਕੋ ਹੁਤੋ ਵਜ਼ੀਰ । ਅਮਕੋ ਨਾਮ ਧਨਾਢ ਗਹੀਰ॥੩੯॥ਬਹੁਤ ਬਰਖ ਕੇ ਬ੍ਰਿੱਧ ਜਿ ਅਹੈਂ। ਬੂਝਹੁ, ਅਹਿ[1] ਤੇ ਮਰਨੋ ਸੁ ਕਹੈਂ । ਸੰਗ ਦੇਗਚਾ ਆਮਿਖ ਕੇਰਾ । ਮਰਨੋ ਨਿਸਾ ਮਹਿੰ ਅਧਿਕ ਅੰਧੇਰਾ' ॥੪੦॥ ਤਬਿ ਨੌਰੰਗ ਬਹੁ ਬ੍ਰਿੱਧ ਬੁਲਾਏ । ਬੂਝਨੋ 'ਕਿਮ ਵਜ਼ੀਰ ਮ੍ਰਿਤੁ ਪਾਏ ?' । ਤਬੈਂ ਹੀ ਤਿਨਹੁੰ ਸੁਨਾਇਸਿ ਬਾਤ । 'ਅਹਿ ਤੇ ਮਰਨੋ ਸਭਿਨੈ ਬੱਖਜਾਤ'॥੪੧॥ਸਭਿ ਕੇ ਮਨ ਪ੍ਰਤੀਤ ਭਬਿਆਈ॥ਬਾਛ ਜਨਮ ਕੋ ਸਾਚ ਬਤਾਈ। ਸਭਾ ਸਮੇਤ ਸ਼ਾਹੁ ਬਿਸਮਾਯੋ । ਕਵਿ ਸੰਤੋਖ ਸਿੰਘ ਭਾਖਿ ਸੁਨਾਯੋ ॥ ੪੨ ॥ ਇਤਿ ਸ਼੍ਰੀ ਕਰ ਪ੍ਰਤਾਪ ਸੂਰਜ ਗ੍ਰੰਥੇ ਨਵਮਿ ਕਾਸੇ 'ਕਾਮਰਾਇ ਬਾਸਾ' ਪ੍ਰਸੰਗ ਵਰਣਨੰ ਨਾਮ ਤੀਨ ਚਤਵਾਰਿੰਸਤੀ ਅੰਸੂ- ॥ ੪੩ ॥

੪੪. [ਕਲਪ ਬ੍ਰਿਛ ਦੇ ਫਲ । ਕੇਸ ਕਾਲੇ ਕੀਤੇ । ਜਮਨਾ ਪਰ ਟੁਰੇ]।

ਦੋਹਰਾ ॥ ਸਭਾ ਉਠੀ ਨਿਜ ਥਲ ਗਏ ਨੰਦਨ ਸ਼੍ਰੀ ਹਰਿਰਾਇ । ਅਜ਼ਮਤ ਕਰਤਿ ਦਿਖਾਵਤੇ ਦੇਰ ਨ ਤਨਕ ਲਗਾਇ ॥੧॥ ਚੌਪਈ ॥ ਸ਼ਾਹੁ ਅਧਿਕ ਸੇਵਾ ਕਉ ਕਰਿਹੀ । ਦੇਖਤਿ ਅਜ਼ਮਤ ਅਚਰਜ ਧਰਿਹੀ । ਪੁਨ ਉਲਮਾਉਨਿ ਸ਼ਾਹੁ ਸਿਖਾਯੋ'ਹੈ ਬਹਿਸ਼ਤ ਮਹਿੰ ਬ੍ਰਿੱਛ ਸੁਹਾਯੋ॥੨॥ਕਲਪ ਬ੍ਰਿੱਛ[2] ਤਿਹ ਨਾਮ ਬਿਦਤ ਹੈ।ਫਲ ਤਿਸ ਕੇ ਭਖਿ ਕਰਤਿ ਮੁਦਤ ਹੈ । ਸੋ ਮੰਗਵਾਵਹੁ ਖਾਵਹੁ ਆਪ । ਜਿਸ ਕੇ ਭੁੱਖਤਿ ਹਤਿ ਹੈਂ ਤਾਪ' ॥੩॥ ਮਿਲਿ ਆਪਸ ਮਹਿੰ ਮੁੱਲਾਂ ਕਹੈਂ । 'ਤਿਸ ਕੋ ਫਲ ਪ੍ਰਾਪਤਿ ਨਹਿੰ ਇਹੈ । ਜਾਚਹਿ ਸ਼ਾਹੁ ਦਿਏ ਨਹਿੰ ਜਾਹਿੰ[3] । ਸ਼ਰਧਾ ਪੁਨ ਨ ਰਹੈ ਮਨ ਮਾਂਹਿ' ॥੪॥ ਤਿਨ ਤੇ ਸੁਨਤਿ ਸ਼ਾਹੁ ਭਲ ਜਾਨੀ ।–ਅਸ ਅਦਭੁਤ ਫਲ ਆਵਸਿ ਪਾਨੀ[4] । ਵਸਤੁ ਭਿਸ਼ਤ ਕੀ ਆਇ ਭਿ ਨਾਂਹ।ਜਾਚੌਂ,ਜਬਿ ਪ੍ਰਾਪਤਿ ਮੁਝ ਪਾਹੀ[5]– ॥੫॥ ਮਨ ਮੈਂ ਨੌਰੰਗ ਨੇ ਦ੍ਰਿਢ ਰਾਖੀ । ਸਭਾ ਲਗੇ ਗੁਰ ਸੁਤ ਕੋ ਭਾਖੀ ।

---

[1] ਸਰਪ । [2] ਮੁਸਲਮਾਨਾਂ ਵਿਚ ਇਸਨੂੰ 'ਤੂਬਾ' ਕਹਿੰਦੇ ਹਨ । [3] ਭਾਵ, ਰਾਮਰਾਇ ਜੀ ਤੋਂ ਦਿਤੇ ਨਹੀਂ ਜਾਣਗੇ ਓਹ ਫਲ । [4] ਹੱਥ ਆਵੇਗਾ । [5] ਜਦੋਂ ਆਵਣਗੇ (ਸ਼੍ਰੀ ਰਾਮਰਾਇ ਜੀ) ਮੇਰੇ ਪਾਸ।

'ਹਮ ਨੈ ਸੁਨਜੋ ਭਿਸ਼ਤ ਕੇ ਮਾਂਹਿ। ਕਲਪ ਬ੍ਰਿੱਛ ਸੁੰਦਰ ਫਲ ਜਾਂਹਿ॥੬॥ ਤਿਸ ਕੇ ਗੁਨ ਐਸੇ ਸੁਨਿ ਪਾਏ। ਭੁੱਖਨਿ ਕਰੈ ਰੁਧਰ ਬਨ ਜਾਏ। ਸਰਬ ਦੇਹਿ ਮਹਿੰ ਪਸਰਹਿ ਸੋਇ।ਉਦਰ ਬਿਖੈ ਮਲ ਹੋਇ ਨ ਕੋਇ॥ ੭॥ ਇਮ ਤਾਰੀਫ ਸੁਨੀ ਤਿਨ ਕੇਰੀ। ਨਹਿੰ ਲੋਚਨ ਤੇ ਕਿਨ ਗਤਿ ਹੇਰੀ। ਜਿਤੋ ਤੋਲ ਮਹਿੰ ਤਿਹ ਫਲ ਹੋਇ। ਤਿਤੋ ਰੁਧਰ ਤਨ, ਭੁੱਖਹਿ ਕੋਇ॥ ੮॥ ਕ੍ਰਿਪਾ ਆਪ ਕੀ ਤੇ ਮੈਂ ਪਾਊਂ। ਭਿਸ਼ਤ ਕਲਪਤਰੁ ਕੋ ਫਲ ਖਾਊਂ। ਈਹਾਂ ਪ੍ਰਾਪਤਿ ਕੈਸੇ ਹੋਇ। ਪਠਨਿ ਕਿਤਾਬ ਸੁਨਤਿ ਸਭਿ ਕੋਇ॥ ੯॥ ਜੋ ਬਿਲੋਕਿਬੇ ਮਹਿੰ ਨਹਿੰ ਆਵੈ।ਤਿਸਕੋ ਪਾਇ ਕੁਤੋ ਹਰਖਾਵੈਂ।ਇਹ ਮਨਸਾ ਮਮ ਪੂਰਨ ਕਰੈ। ਤੁਮ ਸਮਰੱਥ ਉਨ ਕੋ ਭਰੈ॥੧੦॥ ਮਿਲਨਿ ਆਪ ਕੋ ਸਫਲੋ ਹੋਇ। ਜੇ ਪ੍ਰਾਪਤਿ ਕਰਿ ਦੇਵਹੁ ਸੋਇ'। ਸੁਨਿ ਸਤਿਗੁਰ ਸੁਤ ਫਲ ਮੰਗਵਾਯੋ। ਅਪਨੋ ਉਪਰ ਹਾਥ ਉਠਾਯੋ॥ ੧੧॥ ਆਨਿ ਪਰਯੋ ਤਤਛਿਨ ਤਿਸ ਮਾਂਹੀ।ਤਨਕ ਬਿਲੰਬ ਲਗੀ ਤਬਿ ਨਾਂਹੀ।ਸੋ ਫਲ ਨੌਰੰਗ ਕੋ ਕਰ ਦਿਯੋ। ਅਦਭੁਤ ਹਰਖ ਰਿਦਾ ਭਰਿ ਗਯੋ॥ ੧੨॥ ਹੇਰਿ ਹੇਰਿ ਹੈਰਾਨ ਮਹਾਨੇ। ਸਭਿਨਿ ਹਰੀ ਬੁਧਿ, ਜਾਇ ਨ ਜਾਨੇ। ਦੁਸ਼ਟਨਿ ਦਾਹੁ, ਸ਼ਾਹੁ ਸੁਖ ਪਾਵੈ। ਅਪਰ ਹਿਤੂ ਸਿਖ ਗਨ ਹਰਖਾਵੈਂ॥ ੧੩॥ ਸ੍ਵਾਦ ਬਿਸਾਲ ਸ਼ਾਹੁ ਮੁਖ ਪਾਯੋ।ਜੋ ਕਛੁ ਅਨੰਦ ਨ ਜਾਇ ਬਤਾਯੋ। ਅਧਿਕ ਪ੍ਰੇਮ ਗੁਰ ਸੁਤ ਸੋਂ ਠਾਨੈ। ਅੰਤਰ ਗਤਿ ਕੀ ਬਾਤ ਬਖਾਨੈ॥੧੪॥ ਜਹਾਂ ਜਾਇ ਤਹਿੰ ਰਾਖੈ ਸੰਗ। ਸਨਮਾਨਹਿ ਪਿਖਿ ਹਰਖਹਿ ਅੰਗ। ਦਰਬ ਬ੍ਰਿੰਦ ਦਸ ਤੀਨ ਹਜ਼ਾਰ[1]। ਦੇਤਿ ਰੋਜ਼ ਕੋ ਕਰਿ ਕਰਿ ਪਯਾਰ॥੧੫॥ ਗੁਰ ਸੁਤ ਨਿਕਟ ਨਰਨ ਕੀ ਭੀਰਾਰਹਤਿ ਅਧਿਕ ਨਿਤ ਸੈਨ ਸਧੀਰ।ਜਿਸ ਪੂਕਾਰ ਸੁਬੈ ਉਮਰਾਵ। ਤਿਸ ਬਿਧਿ ਰਹਨਿ ਬਿਸਾਲ ਪ੍ਰਭਾਵ॥ ੧੬॥ ਸਦਾ ਕਚਹਰੀ ਹੋਇ ਪ੍ਰਵੇਸ਼। ਊਚੇ ਬੈਠੇ ਬੀਚ ਬਿਸ਼ੇਸ਼। ਬੋਲਨ ਮਿਲਨ ਸ਼ਾਹੁ ਬਹੁ ਕਰੈ। ਪ੍ਰੇਮ ਬਢਾਇ ਦੀਨ ਕਹੁ[2] ਢਰੈ॥ ੧੭॥ ਇਕ ਦਿਨ ਸ਼ਾਹੁ ਕਹਜੋ ਸਭਿ ਭਾਇ।'ਤੁਮ ਨੇ ਤਰੁਨਾਈ[3] ਅਬਿ ਪਾਇ।ਮੁਝ ਕੋ ਜਰਾਗ੍ਰਾਸ ਕਰਿ ਲੀਨਜੋ[4]। ਸੇਤ ਸ਼ਮਸ ਅਰੁ ਸਿਰ ਕਰਿ ਦੀਨਜੋ॥ ੧੮॥ ਉੱਜਲ ਬਾਰ, ਰੂਪ ਕੀ ਹਾਨਿ। ਕਰਤਿ ਅਸੁੰਦਰ ਮਨ ਦੁਖਦਾਨ। ਅਪਨੋ ਬਾਕ

---

[1] ਦੇਰਾਂ ਹਜ਼ਾਰ। [2] (ਧਨ) ਦੇਣ ਲਈ। [3] ਜਵਾਨੀ। [4] ਭਾਵ ਬੁਢੇਪੇ ਦੇ ਸ਼ੁਰੂ ਹੋਂ ਦੇਣਾ ਹੈ, ਕਿਉਂਕਿ ਇਸ ਵੇਲੇ ਉਮਰਾ ਢਾਲੀ ਤੋਂ ਉਪਰ ਲੰਘ ਚੁਕੀ ਸੀ।

ਕਹੋ ਇਸ ਬੇਰ। ਕੇਤਿਕ ਦਿਨ ਹੁਇਂ ਸਜਾਮਲ ਫੇਰ' ॥ ੧੯ ॥ ਸੁਨਿ ਸ਼੍ਰੀ ਰਾਮਰਾਇ ਨੇ ਕਹਜੋ। 'ਰਹੈ ਬਰਖ ਇਕ ਜਿਮ ਤੁਮ ਚਹਜੋ। ਸਜਾਮਲ ਬਾਰ ਹੋਇ ਹੈਂ ਸਾਰੇ। ਤਰੁਨ ਪੁਰਖ ਕੇ ਜਿਸੁ ਪੁਕਾਰੇ' ॥੨੦॥ ਸਭਾ ਬਿਖੈ ਬੈਠੇ ਤਤਕਾਲ। ਸਭਿ ਕਉ ਦੀਖੇ ਸ਼ਜਾਮਲ ਬਾਲ। ਮੁਦਤਿ ਭਏ ਨਰ ਜੋਤਿਕ ਤਹਾਂ। ਸ਼ਾਹੁ ਸਰੂਪ ਪ੍ਰਸੰਸੈ ਮਹਾਂ ॥ ੨੧ ॥ 'ਭਲੇ ਸਜੇ ਹੋ' ਕਰੈਂ ਬਖਾਨ। 'ਸ਼ਮਸਬਾਲ ਜਿਮਫਿਰਭੇ ਜੁਆਨ'।ਅਤਿ ਪ੍ਰਸੰਨਤਾਸ਼ਾਹੁ ਉਪਾਈ। ਅਤਿ ਅਦਭੁਤ ਅਜ਼ਮਤਿ ਦਿਖਰਾਈ ॥ ੨੨ ॥ ਤਬਿ ਕੋ ਬਚਨ ਕਹੋ ਤੇ ਰਹੋ। ਏਕ ਬਰਸ ਲਗਿ ਸਜਾਮਲ ਲਹੋ। ਪੁਨਹਿ ਸੇਤ ਤੈਸੇ ਹੁਇ ਗਯੋ। ਜਰਾ ਗ੍ਰਸਜੋ ਤਨ ਸਗਰੋ ਥਿਯੋ ॥੨੩॥ ਸਤਿਗੁਰ ਸੁਤ ਕੋ ਲੈ ਨਿਜ ਸਾਥ। ਚਲਜੋ ਵਹਿਰ ਕੋ ਦਿੱਲੀ ਨਾਥ। ਜਮਨਾ ਕੂਲ ਆਇ ਭਾ ਠਾਂਢੋ। ਨਯੋ ਨੀਰ ਜਿਸ ਮੈਂ ਅਤਿ ਬਾਢੋ ॥ ੨੪ ॥ ਕਾਸ਼ਟ ਤ੍ਰਿਣ ਅਰੁ ਗ੍ਰਾਮਨਿ ਛਾਨ[1]। ਬਹੇ ਸੁ ਜਾਇਂ ਪ੍ਰਵਾਹ ਮਹਾਨ। 'ਸੁਨੋ ਗੁਰ ਸੁਤ! ਜਲ ਅਸਗਾਹ। ਕਰੈਂ ਸੈਲ ਬਿਚਰੈਂ ਇਸ ਮਾਂਹਿ॥੨੫॥ਨਵਕਾ ਪਰ ਚਢਿ ਕੈ ਹਮ ਦੋਊ। ਅਵਲੋਕਹਿਂ ਪਰ[2] ਤਟ ਲੌ ਸੋਊ। ਜਲ ਕੀ ਲਿਹੁ ਬਹਾਰ ਬਡ ਬਾਢਾ। ਮਹਾਂ ਪ੍ਰਵਾਹ ਬੇਗ ਅਬਿ ਗਾਢਾ' ॥ ੨੬ ॥ ਅਸ ਕਹਿ ਹੁਕਮ ਦੀਨਿ ਤਬਿ ਸ਼ਾਹੁ। 'ਤਰਨੀ ਸ਼ੀਘ੍ਰ ਅਨਾਵਹੁ ਪਾਹੂ'। ਧਾਇ ਗਏ ਜਬਿ ਲੈਬੇ ਕਾਰਨ। ਗੁਰ ਸੁਤ ਗਹਿ ਕਰ ਕੀਨਿ ਉਚਾਰਨ ॥ ੨੭ ॥ 'ਲਗਹਿ ਬਿਲੰਬ ਤਰੀ ਕਹੁ ਆਵਤਿ। ਔਂਚਿ ਔਂਚਿ ਕਰਿ ਮਰੁ ਸੁ ਲਜਾਵਤਿ[3]। ਕਰਹਿਂ ਸੈਲ ਹੈ ਕੈ ਪਦਚਾਰੀ[4]। ਸੁਰਧ ਤਨਿਯਾ[5]ਉਲੰਘਹਿਂ ਸਾਰੀ' ॥੨੮ ॥ ਇਮ ਕਹਿ ਔਂਚੀ ਬਾਂਹੁ ਅਗਾਰੀ। ਸ਼ਾਹੁ ਨ ਚਲੈ ਤ੍ਰਾਸ ਉਰ ਭਾਰੀ। ਪਨਹੀ ਪਾਇਨਿ ਪਹਿਰੇ ਖਰੇ[6]। ਜਲ ਪਰ ਚਰਨ ਨਹੀਂ ਤਬਿ ਧਰੇ॥੨੯ ॥ ਗੁਰ ਸੁਤ ਕਹਜੋ 'ਪਿਛਾਰੀ ਮੋਹਿ, ਪਨਹੀ' ਪਾਇ ਨ ਭੀਜੈ ਤੋਹਿ। ਹੋਇ ਨਿਸ਼ੰਕ ਚਲਹੁ ਜਲ ਪਰ ਕੋ। ਸਨੈ ਸਨੈ ਹੇਰਤਿ ਤਟ ਪਰ ਕੋ ॥ ੩੦ ॥ ਜੋਤਿਕ ਰੁਚਿ ਤੋਤਿਕ ਫਿਰਿ ਆਵੈਂ। ਨਹਿਂ ਸੁਕਚਹੁ ਜਲ ਛੁਵਨਿ ਨ ਪਾਵੈ'। ਇਮ ਕਹਿ ਧੀਰਜ ਦੈ ਕਰਿ ਭਲੇ। ਮਹਾਂ ਅਗਾਧ ਨੀਰ ਪਰ ਚਲੇ॥੩੧॥ ਇਕ ਦੁਇ ਚਰਨ ਨੁਰੰਗ ਉਠਾਏ। ਜਲ ਪਰ ਚਲਜੋ ਛੁਵਤਿ

---

[1](ਦੋਆ) ਛੱਪਰੀਆਂ। [2]ਪਾਰਲੇ। [3](ਲਿਆਉਣ ਵਾਲਾ) ਖਿੱਚ ਖਿੱਚ ਕੇ ਲਿਆਉਂਦਾ ਮਰ ਰਹੂ। [4]ਪੈਦਲ। [5]ਸਮਨਾ। [6]ਦੋਹੀਂ ਪਹਿਲ ਕੇ ਖੜਾ ਹੈ (ਸ਼ਾਹ)। [7]ਲੁੱਕੀ।

ਨਹਿੰ ਪਾਏ। ਅਤਿ ਪ੍ਰਸੰਨ ਹੁਇ ਧੀਰਜ ਲਯੋ। ਗੁਰ ਸੁਤ ਸੰਗ ਗਮਨ ਤਬਿ ਕਿਯੋ॥ ੩੨॥ ਚਲੇ ਜਾਹਿੰ ਜਮਨਾ ਪਰ ਐਸੇ। ਸ਼ੁਸ਼ਕ ਸਥਲ ਪਰ ਪੰਥੀ ਜੈਸੇ। ਸੁਨਿ ਕਰਿ ਸੂਬੇ ਗਨ ਉਮਰਾਵ। ਦੌਰਿ ਦੌਰਿ ਦੇਖਹਿੰ ਚਿਤ ਚਾਵ॥ ੩੩॥ ਭਈ ਨਗਰ ਮਹਿੰ ਸੁਧ ਜਿਸ ਕਾਲ। ਧਾਇ ਧਾਇ ਆਵਹਿੰ ਨਰ ਜਾਲ। ਸਰਬ ਜਾਤਿ ਕੇ ਨਰ ਗਨ ਸੈਨਾ। ਸੁਨਿ ਅਚਰਜ ਚਾਹੈਂ ਪਿਖਿ ਨੈਨਾ॥ ੩੪॥ ਸੂਰਜ ਸੁਤਾ ਕੂਲ[1] ਤਿਹ ਛਾਵਾ। ਨਿਕਸਜੋ ਨਗਰ ਬਿਸਮਤਾ ਪਾਵਾ। ਮਹਾਂ ਕੁਲਾਹਲ ਦਿੱਲੀ ਪੁਰਿ ਮੈਂ। ਹੋਤਿ ਜ਼ਿਕਰ[2] ਸਗਰੇ ਘਰ ਘਰ ਮੈਂ॥ ੩੫॥ ਦੋਨਹੁੰ ਜਲ ਪਰ ਥਲ ਜਿਮ ਜਾਵਤਿ। ਦੀਖਤਿ ਸਭਿ ਕੋ ਚਰਨ ਉਠਾਵਤਿ। ਮੰਦ ਮੰਦ ਧੀਰਜ ਸੋਂ ਜਾਹਿੰ। ਬਿਲਸਤਿ ਥਾਤਨਿ ਆਪਸ ਮਾਂਹਿ॥੩੬॥ ਅੰਤਹਿ ਪੁਰਿ[3] ਮੈਂ ਜਬਿ ਸੁਧ ਗਈ। ਖਰੀ ਝਰੋਖਨਿ ਝਾਂਕਤਿ ਭਈ। ਬਿਸਮੈ ਹੋਰ ਹੇਰਿ ਸਭਿ ਕੋਊ। ਸਭਿਨਿ ਲਗਾਈ ਦ੍ਰਿਗ ਦਿਸ਼ਿ ਦੋਊ॥ ੩੭॥ ਨਰ ਨਾਰੀ ਬਾਲਕ ਬ੍ਰਿਧ ਜ੍ਞਾਨ। ਕਰਹਿੰ ਪਰਸਪਰ ਬਹੁ ਬੱਖਯਾਨ। 'ਜਲ ਪਰ ਜਾਤਿ ਤਨਕ ਨਹਿੰ ਛੁਯੋ। ਪਨਹੀ ਸ਼ੁਸ਼ਕ ਸੁਗਮ ਮਗ ਲਯੋ'॥ ੩੮॥ ਸਤਿਗੁਰ ਸੁਤ ਕੀ ਕੀਰਤਿ ਕਹੈਂ। 'ਇਸ ਕੇ ਸਮ ਦੂਸਰ ਨਹਿੰ ਅਹੈ। ਜਿਮ ਚਾਹਤਿ ਤਿਮ ਕਰਤਿ ਸੁਖਾਰੇ। ਪੀਰਨਿ ਪੀਰ ਅਜ਼ਮਤੀ ਭਾਰੇ॥੩੯॥ ਨਿਤ ਅਦਭੁਤ ਗਤਿ ਕੌ ਦਿਖਰਾਵੈ। ਕਹੈ ਸ਼ਾਹੁ ਜਿਮ ਤੁਰਤ ਬਨਾਵੈ'। ਪਾਰ ਕੂਲ ਕਾਲਿੰਦ੍ਰੀ[4] ਗਏ। ਸਨੈ ਸਨੈ ਪਿਖਿ ਫਿਰਤੇ ਭਏ॥੪੦॥ਚਤੁਰ ਘਟੀ ਲਗਿ ਬਿਚਰਨਿ ਕਰੈ। ਦਿਨ ਲਘੁ ਰਹਜੋ ਘਰਨਿ ਕਹੁ ਮੁਰੈ। ਮੰਦ ਮੰਦ ਸਭ ਉਲੰਘਿ ਪ੍ਰਵਾਹੁ॥ਆਵਤਿ ਭਾ ਹਰਖਾਤ ਉਰ ਸ਼ਾਹੁ॥੪੧॥ ਲਾਖਹੁੰ ਨਰ ਅਵਿਲੋਕਨਿ ਕਰੇ। ਰੰਕ ਰਾਉ ਅਚਰਜ ਉਰ ਧਰੇ। ਪੀਛਿਤ ਮੁੜ੍ਹ ਸਭਿਨਿ ਮਤਿ ਛਲੀ। ਮਿਲਿ ਮਿਲਿ ਭਨਹਿੰ 'ਮਹਾਂ ਇਹ ਬਲੀ'॥੪੨॥ ਸ਼ਾਹੁ ਆਇ ਕੈ ਦੁਰਗ ਪ੍ਰਵੇਸ਼ਾ। ਮਿਲਹਿ ਕਹਤਿ ਅਸਚਰਜ ਵਿਸ਼ੇਸ਼ਾ। ਭਇ ਸ਼੍ਰੀ ਰਾਮ-ਰਾਇ ਨਿਜ ਡੇਰੇ। ਆਏ, ਬੰਦਹਿੰ ਲੋਕ ਘਨੇਰੇ॥੪੩॥ 'ਧੰਨ ਧੰਨ' ਸਭਿ ਕਹਿੰ ਇਕ ਬਾਰੀ। ਸਿਖ ਸੰਗਤਿ ਹੋਵਤਿ ਬਲਿਹਾਰੀ। ਲੋਕ ਹਜ਼ਾਰਹੁੰ ਰਹੈਂ ਸੁ ਪਾਸ। ਦੇਗ਼ ਚਲਹਿ ਨਿਸ ਬਾਸੁਰ ਰਾਸ॥ ੪੪॥ ਆਮਦ ਖਰਚ ਬਿਸਾਲ ਭਯੋ ਹੈ। ਬਢਨੇ ਪ੍ਰਤਾਪ ਮਹਾਨ ਥਯੋ ਹੈ। ਸਿਖ ਸੰਗਤਿ ਕਿਛੁ

[1]ਜਮਨਾਂ ਦਾ ਕੰਢਾ। [2]ਗਲ ਬਾਤ। [3]ਮਹਿਲਾਂ ਵਿਚ। [4]ਜਮਨਾਂ ਦੇ।

ਗਿਨਤੀ ਨਾਂਹਿ। ਕਵਿ ਸੈਭੋਖ ਸ੍ਰਿਖ, ਆਵਤਿ ਪਾਹਿ ॥ ੪੫ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਰਾਮਰਾਇ' ਪ੍ਰਸੰਗ ਵਰਨਨੰ ਨਾਮ ਚਤਵਾਰਿੰਸਤੀ ਅੰਸੂ ॥ ੪੪ ॥

੪੫. [ਗੜੇ ਈਦ ਕੋਏ। ਮਸਤ ਹਾਥੀ ਤੇ ਚੜ੍ਹੇ]।

ਦੋਹਰਾ ॥ ਇਕ ਦਿਨ ਬੈਠੇ ਸਭਾ ਮਹਿੰ ਨੰਦਨ ਸ਼੍ਰੀ ਹਰਿਰਾਇ। ਬਜ੍ਰੀ ਗਰਜ ਕੈ ਘਨ ਘਟਾ ਆਇ ਗੈਨ ਉਮਡਾਇ ॥੧॥ ਚੌਪਈ ॥ ਬਹੁਨੋ ਏਗ ਬਹੁ ਬਾਯੁ ਸੰਗ। ਕੜਕਹਿ ਤੜਿਤਾ ਦਮਕ ਉਤੰਗ। ਬਰਖਾ ਕਰਕਾ ਕੀ ਬਜ਼ਿ ਆਈ[1]। ਪਰਨਿ ਲਗੇ ਛਿਤ ਸ਼ਬਦ ਉਠਾਈ ॥ ੨ ॥ ਅਧਿਕ ਤੋਲ ਮਹਿੰ ਗਿਰੈਂ ਬਡੇਰੇ। ਛਾਦੀ[2] ਛਿਤ, ਭਈ ਸੇਤ ਘਨੇਰੇ। ਘਟਾ ਏਕ ਸਮ ਚਹੁੰਦਿਸ਼ਿ ਮਾਂਹੀ। ਪਰਹਿੰ ਜਹਾਂ ਕਹਿੰ ਮਿਟਹਿੰ ਸੁ ਨਾਂਹੀ ॥ ੩ ॥ ਪਿਖਿ ਨੌਰੰਗ ਨੇ ਬਾਕ ਬਖਾਨਾ'ਸੁਨਹੁ ਗੁਰੂ ਸ਼ਤ! ਸਗਰੇ ਥਾਨਾ।ਓਰੇ ਪਰੇ ਦੀਨ ਦੁਖ ਪਾਵੈਂ। ਵਹਿਰ ਖੇਤ ਸਭਿ ਕੋ ਬਿਨਸਾਵੈਂ ॥ ੪॥ ਉਪਬਨ ਮਹਿੰ ਫਲ ਫੂਲ ਬਿਨਾਸਹਿੰ। ਸਭਿ ਤਰੁਵਰ ਕੀ ਸ਼ੋਭਾ ਗ੍ਰਾਸਹਿੰ। ਵਹਿਰ ਪਸੂ ਗੋ ਆਦਿ ਘਨੇਰੇ। ਤਿਨ ਪਰ ਲਗੇ ਪ੍ਰਹਾਰ[3] ਬਡੇਰੇ ॥੫॥ਹਿੰਦੂ ਧਰਮ ਤੁਮਾਰੇ ਸੋਇ। ਬਚਨ ਕਰਹੁ ਰੱਛਾ ਤਿਨ ਹੋਇ। ਨਾਂਹਿ ਤ ਮਰਿ ਜਾਵਹਿੰਗੇ ਘਨੇ। ਅਸ ਓਰੇ ਨਹਿੰ ਦੇਖੇ ਸੁਨੇ ॥੬॥ ਵਹਿਰ ਪਸੂ ਕਨਾ ਖੇਤ ਬਿਸਾਲੇ। ਸਭਿ ਕੀ ਹਾਨਿ ਹੋਇ ਇਨ ਨਾਲੇ। ਕਰਹੁ ਬਾਕ ਸਭਿ ਕੇਰ ਭਲੇਰਾ'। ਸੁਨਿ ਸ਼੍ਰੀ ਰਾਮਰਾਇ ਤਿਸ ਬੇਰਾ ॥ ੭ ॥ ਕਹਨੋ 'ਜਿ ਇਮ ਹੈ ਤੁਮਰੇ ਮਨ ਮੈਂ। ਓਰੇ ਪਰਨਿ ਮਿਟਹਿੰ ਇਸ ਛਿਨ ਮੈਂ'। ਜਬਿ ਅਧਰਨ ਤੇ ਬਾਕ ਨਿਕਾਸਾ। ਗਗਨ ਬਿਖੈ ਘਨ ਬ੍ਰਿੰਦ ਬਿਨਾਸਾ॥੮॥ਕੈ ਤੋ ਹੁਤੋ ਤਿਮਰ ਸਭਿ ਦਿਸ਼ ਮੈਂ। ਭਯੋ ਪ੍ਰਕਾਸ਼ ਬਾਰ ਇਕ ਤਿਸ ਮੈਂ। ਨਹਿੰ ਘਨ ਬਾਯੁ ਨ ਬਰਖਾ ਕਹਾਂ। ਬਿਮਲ ਅਕਾਸ਼ ਭਯੋ ਜਹਿੰ ਕਹਾਂ ॥ ੯ ॥ ਦੇਖਤਿ ਮਾਨਨੋ ਸਭਿਨਿ ਅਚੰਭ। ਓਰੇ ਕਹਾਂ ਨ ਬਰਖਨੋ ਅੰਭ[4]। ਪਸਰਨੋ ਸੁਜਸੁ ਗੁਰੂ ਸੁਤ ਕੇਰਾ। ਘਰ ਘਰ ਬੀਚ ਬ੍ਰਿਤੰਤ ਬਡੇਰਾ ॥ ੧੦ ॥ ਜਹਾਂ ਕਹਾਂ ਕੀਰਤਿ ਕੋ ਕਰਿ ਹੀਂ।ਅਚਰਜ ਨਵੇਂ ਹਮੇਸ਼ ਨਿਹਰਿਹੀਂ। ਏਕ ਮਸਤ ਹਾਥੀ ਰਹਿ ਖਰਨੋ। ਸੰਗਲ ਰਹੈਂ ਪਰੇ ਦ੍ਰਿਢ ਕਰਨੋ ॥ ੧੧ ॥ ਬਹੁ ਭਾਲੇ ਅਰੁ ਅੰਕੁਸ ਲੈ ਕੈ। ਨਰ ਸਮੀਪ ਹੋਵਹਿੰ ਦਿਢ ਕੈ ਕੈ। ਨਾਂਹਿ ਤ ਗਹਿ ਨਿਜ ਸ਼ੁੰਡਾ ਸੰਗ। ਚੀਰ ਦੇਤਿ ਕਰਿ ਆਧੋ ਅੰਗ ॥ ੧੨ ॥ ਮਹਾਂ ਬਲੀ, ਦੈ ਹੈਂ

[1]ਗੜਿਆਂ ਦੀ ਬਰਖਾ ਬਹੁਤੀ ਆ ਗਈ। [2]ਢਕੀ ਗਈ। [3]ਮੱਟਾਂ। [4]ਪਾਣੀ।

ਬਹ ਖਾਨਾ। ਖਰਨੈ ਰਹੈ ਸੋ ਏਕ ਸਥਾਨਾ। ਜਲ ਬਾਸਨ ਤਿਸ ਨਿਕਟਿ ਰਖਾਵੈਂ। ਦੇਤਿ ਦੂਰ ਤੇ ਭੂਸਤਿ ਪਿਲਾਵੈਂ ॥ ੧੩ ॥ ਦੁਸ਼ਟਨਿ ਨੌਰੈਗ ਕੌ ਸਿਖਲਾਯੋ। 'ਇਸ ਪਰ ਗੁਰ ਸੁਤ ਦੇਹੁ ਚਢਾਯੋ। ਜਥਿ ਅਰੁਝਿ ਮਗ ਕਰੈ ਪਯਾਨਾ। ਹਟਹਿ ਮਹਾਵਤਿ ਤਬਿ ਤਿਸ ਥਾਨਾ' ॥੧੪॥ ਸੁਨਤਿ ਸ਼ਾਹੁ ਕੇ ਮਨ ਮੈਂ ਭਾਈ। ਬਹੁ ਸ਼ਰਾਬ ਮੰਗਵਾਇ ਪਿਵਾਈ। ਬ੍ਰਿੰਦ ਮਹਾਵਤ ਹੁਇ ਚਹੁੰ ਕੋਦਾ। ਊਪਰ ਕਸਨੈ ਸੁਨਹਿਰੀ ਹੌਦਾ॥੧੫॥ ਜ਼ਰੀ ਦੋਜ਼ ਕੋ ਪਾਯਹੁ ਝੂਲੈ'। ਭਯੋ ਮਸਤ ਹਾਥੀ ਰਹਿ ਝੂਲੈ। ਭੋਮਰ ਭਾਲੇ ਅੰਕਸ ਘਨੇ। ਦੁਰਗ ਦਿਸ਼ਾ ਲੈ ਗਮਨਤਿ ਹਨੈ॥੧੬॥ ਗੁਰ ਸੁਤ ਬੀਚ ਕਚਹਿਰੀ ਅਹੈ। ਸਭਿ ਦਿਸ਼ਿ ਦੇਖਿ ਸ਼ਾਹੁ ਤਬਿ ਕਹੈ। 'ਚਲਹੁ ਵਹਿਰ ਉਪਬਨ ਹੁਇ ਆਵਹਿੰ। ਬਿਗਸੈ ਫੂਲ ਸੁ ਛਬਿ ਦਿਖਰਾਵਹਿੰ' ॥੧੭॥ ਇਮ ਕਹਿ ਉਠਨੈ ਚਢਨੈ ਅਸਵਾਰੀ। ਸਤਿਗੁਰ ਸੁਤ ਸੋਂ ਗਿਰਾ ਉਚਾਰੀ।'ਇਸ ਮਤੰਗ ਪਰ ਹੁਇ ਅਸਵਾਰੋ। ਗਮਨਹੁ ਸੰਗ ਉਤੰਗ ਉਦਾਰੋ ॥ ੧੮ ॥ ਤਜਹੁ ਆਜ ਸਿਵਕਾ ਅਸਵਾਰੀ। ਸ਼ੀਘ੍ਰ ਚਲਹਿੰਗੇ ਬਿਲਮ ਬਿਸਾਰੀ। ਜਾਨੈ ਦੂਰ ਦਿਵਸ ਰਹਿ ਥੋਰਾ। ਆਵਹਿ ਸੈਧਨਾ ਲਗਿ ਘਰ ਓਰਾ' ॥੧੯॥ ਸੁਨਿ ਸ਼੍ਰੀ ਰਾਮਰਾਇ ਸਭਿ ਜਾਨੀ।–ਅਜਹੁੰ ਪਤਾ ਚਹਿ ਮੂਰਖ ਮਾਨੀ–। 'ਵਾਹਿਗੁਰੂ' ਮੁਖ ਤੇ ਕਹਿ ਕਰਿ ਕੈ। ਬੈਠਨੈ ਮਸਤ ਕਰੀ ਪਰ ਚਰਿਕੈ ॥ ੨੦ ॥ ਗਮਨੈ ਪੰਥ ਸ਼ੀਘ੍ਰਤਾ ਸਾਥ। ਨਿਜ ਵਾਹਨ ਕਹੁ ਦਿੱਲੀਨਾਥ।ਬਹੁਤ ਬੇਗ ਤੇ ਚਲੈ ਪਲਾਇ। ਹਟੇ ਮਹਾਵਤ ਜੇ ਸਮੁਦਾਇ॥੨੧॥ ਹਾਥੀ ਮਸਤ ਸੁੰਡ ਕਹੁ ਫੇਰਤਿਾਰਕਤ ਨੇਤ੍ਰ ਤੇ ਇਤ ਉਤ ਹੇਰਤਿਾਫੁੰਕਾਰਤਿ ਕਿਲਕਾਰਤਿ ਘਨੈ। ਭਏ ਕ੍ਰੋਧ ਤੇ ਘਾਵਤਿ ਮਨੈ ॥ ੨੨ ॥ ਸ਼ਾਹੁ ਸਮਾਜ ਸੰਗ ਹੀ ਦੌਰਾ। ਭ੍ਰਾਸਤਿ ਭਾਜਹਿੰ, ਹੁਇ ਜਿਸ ਓਰਾ। ਗੁਰ ਸੁਤ ਹੌਦੇ ਪਰ ਚਢਿ ਰਹਨੈ। ਹਾਥ ਛਰੀ ਸੋਂ ਪ੍ਰੇਰਤਿ ਰਹਨੈ ॥ ੨੩ ॥ ਜਿਸ ਦਿਸ਼ਿ ਕੋ ਚਿਤ ਚਹਤਿ ਚਲਾਯੋ। ਹਾਥ ਛਰੀ[2] ਸੋਂ ਤਿਤਹਿ[3] ਧਵਾਯੋ। ਜਿਹ ਸਮੀਪ ਭਾਜਤਿ ਹੁਇ ਜਾਇ। ਦਿਖਤਿ ਪਲਾਵਤਿ, ਜਨੁ ਇਹੁ ਖਾਇ ॥ ੨੪ ॥ ਬੇਖ ਭਯਾਨਕ ਹਾਥੀ ਕੇਰ। ਜਾਹਿੰ ਪਲਾਵਤਿ ਕਰਤਿ ਨ ਨੇਰ। ਹੇਰਿ ਹੇਰਿ ਭਾਜਤਿ ਹੈਂ ਜਨੈਂ ਜਨੈ। ਹਸ ਹਸ ਪਰੈ ਸ਼ਾਹੁ ਬਹੁ ਤਨੈਂ ਤਨੈਂ ॥ ੨੫ ॥ ਕੋਇਕ ਠਾਢੇ ਪਿਖਹਿੰ ਤਮਾਸ਼ਾ। ਕੋਤਿਕ ਉਰ ਧਰਕਤਿ

[1]ਪੂਲ। [2]ਵੇਂਤ ਦੀ ਛੜੀ ਨਾਲ। [3]ਉਸੇ ਪਾਸੇ।

ਕਰਿ ਤ੍ਰਾਸਾ। 'ਮਾਰਜੋ ਹੁਤੋ ਮੋਹਿ ਕਰਿ ਐਸੇ'। ਸ਼ੀਘਰ ਲਾਇ ਬਚਜੋ ਮੈਂ ਕੈਸੇ[੧]॥ ੨੬॥ ਬਹੁ ਚਿੰਘਾਰਤਿ ਸ਼ਬਦ ਉਠਾਵੈ। ਕਰੇ ਕੁੰਡਲੀ ਸੁੰਡ ਝੁਮਾਵੈ। ਲਾਂਗੁਲ ਗਾਢੀ ਅਧਿਕ ਚਲਾਇ। ਦੰਤ ਗਡ੍ਹਾਵਤਿ[੨] ਇਤ ਉਤ ਜਾਇ॥ ੨੭॥ ਗੁਰ ਸੁਤ ਹਤਹਿ ਛਰੀ ਮਗ ਪ੍ਰੇਰਤਿ। ਸ਼ਾਹੁ ਸਹਿਤ ਚਹੁੰ ਦਿਸ਼ਿ ਸਭਿ ਹੇਰਤਿ। ਕੋਸਕ ਲੌ ਚਲਿ ਕੈ ਪੁਨ ਆਏ। ਗਮਨਹਿ ਗਜ ਮਗ, ਜਿਮ ਗਮਨਾਏ[੩]॥੨੮॥ ਬਿਨਾਂ ਮਹਾਵਤ ਚਹਤਿ ਚਲਾਵਤਿ। ਗੁਰ ਸੁਤ ਕੇ ਅਨੁਸਾਰੀ ਧਾਵਤਿ। ਦੇਖਿ ਦੇਖਿ ਕਰਿ ਤ੍ਰਾਸ ਉਪਾਵੈਂ। ਨਹਿੰ ਕਿਸ ਹੂੰ ਪਰ ਚੋਟ ਚਲਾਵੈ॥੨੯॥ਸੈਧਸ਼ਾ ਲੌ ਫਿਰਿ ਕੈ ਮੁਰਿ ਆਯੋ। ਦ੍ਵਾਰ ਦੁਰਗ ਕੇ ਗਜ ਬੈਠਾਯੋ। ਸਨੈ ਸਨੈ ਉਤਰੇ ਗੁਰ ਨੰਦਾ।ਪੁਨ ਭਜਿ ਦੀਨਿ ਮਤੰਗ ਬਿਲੰਦ॥ ੩੦॥ ਤਬਹਿ ਮਹਾਵਤ ਹੈ ਸਮੁਦਾਈ। ਗਹਿ ਤੋਮਰ ਘੋਰਜੋ ਬਰਿਆਈ। ਸਨੈ ਸਨੈ ਨਿਜ ਥਲ ਲੈ ਆਏ। ਖਰੇ ਦੂਰ ਨਹਿੰ ਨਿਕਟਿ ਸਿਧਾਏ॥੩੧॥ਅਮਲ ਸ਼ਰਾਬ ਰਹਜੋ ਗਜ ਜਾਵਦਾ ਨਹੀਂ ਸਮੀਪ ਗਏ ਨਰ ਤਾਵਦ। ਦਾਵ ਬਚਾਇ ਸ਼ਿੰਖਲਾ[੪] ਪਾਈ। ਬਾਂਧਜੋ ਦ੍ਰਿਢ ਆਲਾ ਪਿਛਵਾਈ॥ ੩੨॥ ਗੁਰ ਸੁਤ ਕੋ ਸਭਿ ਲੋਕ ਸਰਾਹੈਂ। ਸੁਨਿ ਸੁਨਿ ਜਸੁ ਕੋ ਪਿਖਨਿ ਉਮਾਹੈਂ। ਰੰਕ ਰਾਵ ਸਭਿ ਆਵਤਿ ਡੇਰੇ। ਬੰਦਹਿੰ ਅਰਪਹਿੰ ਦਰਬ ਘਨੇਰੇ॥੩੩॥ਕੇਤਿਕ ਸਿੱਖ ਹੋਹਿੰ ਧਰਿ ਭਾਊ। ਕਰਹਿੰ ਬਿਲੋਕਨ ਬਿਦਤਿ ਪ੍ਰਭਾਊ। ਦਰਸ਼ਨ ਹੇਤੁ ਭੀਰ ਨਿਤ ਰਹੈ। 'ਧੰਨ ਧੰਨ' ਦੇਖਤਿ ਹੀ ਕਹੈਂ॥ ੩੪॥ ਕੇਤਿਕ ਚਾਕਰ ਹੁਇ ਰਹਿੰ ਸੰਗ। ਕਰੇ ਖਰੀਦਨਿ ਬ੍ਰਿੰਦ ਤੁਰੰਗ। ਗਹੇ ਸ਼ਸਤ੍ਰ ਦਲ ਬਹੁਤ ਬਨਾਯੋ[੫]।ਸਕਲ ਸਮਾਜ ਸਕੋਲਿ ਬ੍ਰਿਧਾਯੋ॥ ੩੫॥ ਆਮਦ ਬਡੀ ਹੋਇ ਨਿਜ ਪਾਸ। ਪੁੰਜ ਮਸੰਦ ਕਰਹਿੰ ਅਰਦਾਸ। ਕਾਰ ਦਾਰ ਹੁਇ ਕਿਤਿਕ ਬਿਸਾਲ। ਬਧੇ ਮੇਵੜੇ ਢਿਗ ਰਹਿੰ ਜਾਲ॥ ੩੬॥ ਸਰਬ ਨਿਕਟਿ ਧਨ ਕੀ ਅਧਿਕਾਈ। ਬਹੁ ਦੇਸ਼ਨਿ ਤੇ ਸੰਗਤਿ ਆਈ।ਕਬਿ ਕਬਿ ਸਭਿ ਕੋ ਬੈਠਹਿੰ ਬੀਚ।ਦਰਸ਼ਨ ਕਰਹਿੰ ਉਚ ਅਰੁ ਨੀਚ॥੩੭॥ ਰੰਕ ਰਾਉ ਚਲਿ ਆਇ ਜਿ ਕੋਈ। ਅਚਹਿ ਦੇਗ ਤੇ

---

[੧](ਲੋਗ ਇਸ ਤਰ੍ਹਾਂ ਕਹਿੰਦੇ ਹਨ) ਮੈਨੂੰ ਤਾਂ ਹਾਥੀ ਨੇ ਇਸ ਤਰ੍ਹਾਂ ਮਾਰ ਹੀ ਦਿਤਾ ਸੀ। [੨]ਮੈਂ ਕਿਸੇ ਤਰ੍ਹਾਂ ਫੇਤੀ (ਜਤਨ) ਲਾ ਕੇ ਬਚ ਗਿਆ ਹਾਂ। [੩]ਕੱਢ ਕੇ। (ਅ) ਗੜਦਾ ਦੇਇਆ। [੪]ਜਿਵੇਂ ਚਲਾਵਣ (ਰਾਮਰਾਇ ਜੀ)। [੫]ਗਲ। [੬]ਸ਼ਸਤ੍ਰ ਲੀਤੇ ਦੇ ਦਲ ਬਹੁਤ ਬਣਾਇਆ। (ਅ) ਸ਼ਸਤ੍ਰਧਾਰੀ ਦਲ।

ਭੋਜਨ ਸੋਈ। ਗਿਨਤੀ ਰਹੀ ਨਹੀਂ ਕਿਸ ਭਾਂਤੀ। ਕਵਿ ਸੰਤੋਖ ਸਿੱਖ ਬਡ ਬੱਖਸ਼ਾਤੀ ॥ ੩੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਯ ਗ੍ਰੰਥੇ ਨਵਮਿ ਰਾਸੇ 'ਰਾਮਰਾਇ' ਪ੍ਰਸੰਗ ਬਰਨਨੰ ਨਾਮ ਪੰਚ ਚਤਵਾਰਿੰਸਤੀ ਅੰਸੂ ॥ ੪੫ ॥

ਏ ੬. [ਨਿੰਦਕ ਦੀ ਸ਼ਬਾਨ ਈਦ। ਦਿਨੋ ਤਾਏ। ਬਾਜ਼ੀ ਜਿੱਤੀ]।

ਦੋਹਰਾ ॥ ਇਕ ਦਿਨ ਆਏ ਸਭਾ ਮੈਂ ਨੰਦਨ ਸ਼੍ਰੀ ਹਰਿਰਾਇ। ਸਨਮਾਨਤਿ ਨੌਰੰਗ ਤੇ ਬੈਠੇ ਮੋਦ ਉਪਾਇ ॥੧॥ ਚੌਪਈ॥ਜੋ ਗਾਵੈ ਬਿਚ ਸ਼ਰ੍ਹਾ ਹਠੀਲੇ। ਕਰਤਾ ਬਾਦ ਬਿਸਾਲ ਕੁਸ਼ੀਲੇ[1]। ਅਨਿਕ ਮਾਇਨੇ ਬਕਹਿੰ ਕੁਰਾਨੇ। ਦੀਨ ਬਿਖੈ ਕਹਿਲਾਵਹਿੰ ਸਯਾਨੇ ॥ ੨ ॥ ਅਧਿਕ ਸਮਾਜ ਤਿਨਹੁੰ ਕਹੁ ਹੋਵਾ। ਜਿਨਹੁੰ ਸਿਖਾਇ ਸ਼ਾਹੁ ਕੋ ਖੋਵਾ[2]। ਸ਼ੁਭ ਕਰਤੂਤ ਕਰਨਿ ਮਹਿੰ ਹੌਰੇ।ਝਗਰਨਿ ਬਿਖੈ ਸੋਮੁਖੀ ਗੌਰੇ[3] ॥੩॥ ਮਹਾਂ ਮੰਦ ਮਤਿ,ਮੂਰਖ,ਮਾਨੀ। ਸ਼ਾਹੁ ਰਿਝਾਵਹਿੰ ਧਨ ਹਿਤ ਦਾਨੀ[4]। ਸਭਾ ਮਝਾਰ ਪ੍ਰਸੰਗ ਚਲਾਏ। ਬਹੁਰ ਗੁਰੂ ਕਹੁ ਨਾਮ ਅਲਾਏ[5]:॥੪॥[6]ਸ਼੍ਰੀ ਨਾਨਕ ਬਡ ਭਏ ਭੁਮਾਦੇ।ਭੇਖ ਫਕੀਰੀ ਫਿਰੇ ਬਿਚਾਰੇ। ਨਯੋ ਆਪ ਮਾਰਗ ਉਪਰਾਜਾ[7]। ਨਹਿੰ ਹਿੰਦੂ ਨਹਿੰ ਤੁਰਕ ਸਮਾਜਾ ॥੫॥ਪੈਕੰਬਰ ਬਡ ਭਏ ਹਮਾਰੇ। ਜਿਨ ਕੇ ਸਮਸਰ ਜਗਤ ਨ ਸਾਰੇ। ਮਿਲਿਨਿ ਖੁਦਾਇ ਰਾਹੁ ਸ਼ੁਭ ਕਹਸੋ। ਚਲੇ ਕਹੇ ਮਹਿੰ[8] ਤਿਨਹੂੰ ਲਹਸੋ[9] ॥ ੬ ॥ ਜਿਸ ਸੋਂ ਮਿਲਿ ਮਨ ਹੋਇ ਬਿਕਾਰੀ। ਸੋ ਸ਼੍ਰੀ ਨਾਨਕ ਰੀਤਿ ਬਿਚਾਰੀ। ਗਾਵਹਿੰ ਰਾਗ ਬਜਾਵਹਿੰ ਤਾਲ। ਜਿਸ ਤੇ ਜਾਗਹਿ ਬਿਸ਼ੈ ਬਿਸਾਲ ॥੭॥ ਬਹੁਰ ਕਹੈਂ–ਹਮ ਭਿਸਤ ਸਿਧਾਇੰ–। ਬਕੈਂ ਕੁਫਰ ਕੁਛ ਲਖਸੋ ਨ ਜਾਇ। ਸਭਿ ਹਿੰਦੁਨਿ ਕੈ ਰੀਤਿ ਨ ਨੀਕੀ। ਪੂਜਹਿੰ ਬੁਤਨਿ ਭਾਵਨਾ ਜੀ ਕੀ ॥ ੮ ॥ ਦੋਜ਼ਕ ਪਰਹਿੰ ਰਾਹ ਅਸ ਗਹਸੋ। ਨਹਿੰ ਕਿਨਹੂੰ ਖੁਦਾਇ ਮਗ ਲਹਸੋ[10]। ਸੁਨਿ ਸ਼੍ਰੀ ਸਤਿਗੁਰ ਸੁਤ ਨੇ ਕਹਸੋ। 'ਸ਼੍ਰੀ ਨਾਨਕ ਕਿਨ ਤੋਜ ਨ ਸਹਸੋ ॥ ੯ ॥ ਬਾਦ[11] ਬਿਖੈ ਅਰੁ ਅਜ਼ਮਤ ਮਾਂਹਿ। ਸਮਸਰ ਤਾਂਕੀ ਕੀਨਸਿ ਨਾਂਹਿ। ਗੋਰਖ ਆਦਿ, ਪੀਰ ਮੁਲਤਾਨਾ। ਮੱਕੇ ਬਹੁਰ ਮਦੀਨੇ ਥਾਨ ॥ ੧੦ ॥ ਕੌਨ ਕੌਨ ਕੋ ਗਿਨਿਬੋ ਕਰੀਅਹਿ। ਪੰਡਿਤ ਅਜ਼ਮਤ ਜੁਤਿ ਉਰ ਧਰੀਅਹਿ। ਸਭਿ ਕੋ ਬਿਜੈ ਕੀਨਿ ਫਿਰ

---

[1]ਬੜੇ ਖੋਟੇ ਸੁਭਾਵ ਵਾਲੇ ਝਗੜਾ ਕਰਨ ਵਾਲੇ ਸਨ। [2]ਗੁਆ ਦਿਤਾ। [3]ਛਾਰੇ ਬੁਧੀਮਾਨ। [4](ਸ਼ਾਹ) ਧਨ ਦੇਵੇ ਇਸ ਵਾਸਤੇ। [5]ਮੁਰਾਦ ਨਿੰਦਾ ਕਰਨ ਦੀ ਹੈ। [6]ਸਾਜਿਆ। [7]ਨੇ (ਪੈਕੰਬਰ) ਦੇ ਕਹੇ ਵਿਚ ਤੁਰਨ। [8]ਤਿਨ੍ਹਾਂ (ਖੁਦਾ ਦਾ ਰਾਹ) ਜਾਣਿਆਂ। [9]ਚਰਚਾ।

ਐਸੇ ਸੂਰਜ ਹਤਹਿ ਤਿਮਰ ਕਹੁ ਜੈਸੇ ॥੧੧॥ ਅਬਿ ਤਿਨਕੇ ਸਿਖ ਸੁਮਤਿ ਬਿਸਾਲੇ। ਚਹੈਂ ਸੁ ਕਰਹਿਂ ਅਰਹਿ ਕੋ ਨਾਲੇ। ਜਗ ਮਹਿਂ ਤਿਨ ਕੀ ਛੁਪੀ ਨ ਥਾਤੀ। ਰੰਕ ਰਾਉ ਸਭਿ ਕੋ ਬੱਖਜਾਤੀ ॥ ੧੨ ॥ ਜਿਮ ਸੂਰਜ ਕੋ ਪਾਇ ਪ੍ਰਕਾਸ਼। ਪਿਖਹਿ ਬਿਲੋਚਨ ਲਹਿ ਸੁਖਰਾਸ। ਤੁਮ ਸਮ ਪੋਚਕ ਕਜਾ ਕੁਛ ਜਾਨੈ। ਅੰਧ ਹੋਹਿਂ ਬੈਠਤਿ ਇਕ ਥਾਨੈ॥੧੩॥ ਜਿਸ ਸੂਰਜ ਕੋ ਸਰਬ ਸਰਾਹੈਂ। ਤਮਚਰ ਕਿਮ ਸੁਖ ਲਹਿ ਤਿਸ ਪਾਹੈਂ। ਤਸਕਰ ਗਾਵੈ ਚਹੈ ਅੰਧੇਰਾ। ਤਿਸ ਪ੍ਰਕਾਰ ਕੋ ਮਤ ਹੈ ਤੇਰਾ' ॥੧੪ ॥ ਸੁਨਿ ਉਲਮਾਉ ਗਯੋ ਜਰਥ ਰਿਕੈ। ਲਘੁਤਾ ਸਹਿ ਨ ਸਕੈ ਰਿਸ ਧਰਿ ਕੈ। ਬਾਕ ਚਾਲ ਬਡ ਸਭਾ ਮਝਾਰੇ। ਭਬਿ ਸ਼੍ਰੀ ਨਾਨਕ ਨਿੰਦ ਉਚਾਰੇ॥੧੫॥ਸਹਿ ਨ ਸਕਯੋ ਗੁਰ ਨੰਦਨ ਜਬੈ। ਕ੍ਰੋਧ ਹੋਇ ਭਿਹ ਸੋਂ ਕਹਿ ਤਬੈ। 'ਪੁਰਸ਼ੋਤਮ ਸ਼੍ਰੀ ਨਾਨਕ ਗੁਰ ਹੈਂ। ਤਿਨ ਕੋ ਸੁਜਸੁ ਸਹਜੋ ਨਹਿਂ ਉਰ ਹੈ ॥੧੬॥ ਜਿਸ ਰਸਨਾ ਸਜੋਂ ਨਿੰਦ ਬਖਾਨੀ। ਸੋ ਅਬਿ ਬੋਲਿ ਸਕੈ ਨਹਿਂ ਬਾਨੀ। ਇਹੀ ਦੰਡ ਤੁਝ ਕੋ ਅਬਿ ਅਹੈ। ਅਪਰ ਜਿ ਕਰੈ ਸਕਲ ਦੁਖ ਲਹੈ' ॥ ੧੭॥ ਇਮ ਸ਼੍ਰੀ ਰਾਮ-ਰਾਇ ਜਬਿ ਕਹਜੋ। ਭਯੋ ਗੁੰਗ ਬਹੁ ਬੋਲਨਿ ਚਹਜੋ। ਮੁਖ ਰਸਨਾ ਅਰੁ ਹੋਠ ਹਿਲਾਵੈ। ਵਹਿਰ ਸ਼ਬਦ ਚਹਿ, ਨਿਕਸ ਨ ਪਾਵੈ ॥੧੮॥ਮੂਰਖ ਜਿਮ ਬੋਲਜੋ ਬੁਰਿਆਈ। ਭਯੋ ਦੰਡ ਤਿਮ ਬਹੁ ਦੁਖ ਪਾਈ। ਅਨਿਕ ਉਪਾ-ਵਨ ਤੇ ਨਹਿਂ ਬੋਲਾ। ਜਬਿ ਲਗਿ ਜੀਵਜੋ, ਰਹਜੋ ਅਬੋਲਾ[1] ॥੧੯॥ ਲੋਕ ਸਭਾ ਕੋ ਸਭਿ ਬਿਸਮਾਏ। ਤਉ ਏਕ ਨੈ ਬਾਕ ਅਲਾਏ।'ਉਡਗਨ ਅਬਿ ਅਕਾਸ਼ ਮੈਂ ਨਾਂਹੀ। ਕਹਾਂ ਗਏ ਆਵੈਂ ਪੁਨ ਕਾਹੀਂ[2] ?' ॥ ੨੦ ॥ ਸੁਨਿ ਤਿਸ ਤੇ ਗੁਰ ਨੰਦ ਉਚਾਰੇ। 'ਸਭਿ ਅਕਾਸ਼ ਮੈਂ ਅਬਿ ਹੈਂ ਤਾਰੇ। ਸੂਰਜ ਦਿਪਤਜੋ ਤੇਜ ਬਿਸਾਲਾ। ਨਹਿਂ ਦੀਖਤਿ ਉਡਗਨ ਇਸ ਕਾਲਾ ॥ ੨੧ ॥ ਮਾਰਤੰਡ ਪਸ਼ਚਮ ਅਸਤਾਵੈ। ਤਬਿ ਤਾਰਨਿ ਕੋ ਤੇਜ ਦਿਸਾਵੈ'। ਸੁਨਿ ਕੈ ਪੁਨ ਉਲਮਾਉ ਬਖਾਨੀ। 'ਸ਼੍ਰੀ ਨਾਨਕ ਇਮ ਉਚਰੀ ਬਾਨੀ ॥ ੨੨ ॥

ਸ਼੍ਰੀ ਮੁਖਵਾਕ ॥ ਜੇ ਸਉ ਦੰਦਾ ਓਗਵਹਿ ਪੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥ ੨ ॥ ਚਪਈ ॥ ਸੂਰਜ ਤੇ ਗੁਰੁ ਤੇਜ ਬਿਸਾਲਾ। ਇਨ ਭੁਕ ਮਹਿਂ ਅਸ ਅਰਥ ਸੁਖਾਲਾ। ਤਿਸ ਪਰ ਪ੍ਰਸ਼ਨ ਮੋਹਿ ਇਮ ਪਾਵਹੁ। ਤੁਮ ਗੁਰ ਰੂਪ ਜਗਤ ਕਹਿਲਾਵਹੁ ॥ ੨੩ ॥ ਚਹੀਅਤਿ ਹੈ ਬਡ ਤੇਜ

[1]ਗੂੰਗਾ। [2]ਕਿਵੇਂ।

ਤੁਮਾਰੋ। ਹੋਇ ਨ ਬਹੁ ਸੂਰਜ ਉਜੀਆਰੋ। ਯਾਂਤੇ ਤਿਸ ਕੋ ਤੇਜ ਦਬਾਇ। ਦਿਨ ਮਹਿੰ ਉਡਗਨ ਦੇਹੁ ਦਿਖਾਇ ॥ ੨੪ ॥ ਲਖਹਿੰ ਤਬਹਿ ਇਹ ਸਾਚੋ ਬਾਚਾਨਾਂਹਿ ਤ ਹਮ ਜਾਨਹਿੰ ਕਹਿ ਕਾਚਾ'।ਸੁਨਿ ਸ਼੍ਰੀ ਰਾਮਰਾਇ ਨੈ ਭਾਖਾ। 'ਇਸ ਸਲੋਕ ਮੈਂ ਅਰਥ ਜੁ ਰਾਖਾ ॥੨੫॥ਸੋ ਤੁਮ ਨਹਿੰ ਜਾਨਤਿ ਹੈ ਨੀਕੇ। ਕਿਮ ਸ਼ੁਭ ਲਖਹੁ ਕੁਟਿਲ ਹਹੁ ਜੀਕੇ। ਇਸੀ ਅਰਥ ਕੇ ਨਹਿੰ ਅਧਿਕਾਰੀ। ਯਾਂਤੇ ਹਮ ਨਹਿੰ ਕਰਤਿ ਉਚਾਰੀ ॥੨੬॥ ਤੁਮ ਕੋ ਤਾਰੇ ਦੇਂ ਦਿਖਰਾਇ। ਸ਼੍ਰੀ ਨਾਨਕ ਜੋ ਕਰਿ ਜਗਰਾਇ। ਤੀਨ ਲੋਕ ਮਹਿੰ ਮਾਨਹਿੰ ਆਨ। ਦੇਵ ਦੈਤ ਪਰ ਸੁਜਸੁ ਮਹਾਨ ॥੨੭॥ਤੈ ਸੂਰਜ ਕੋ ਤੇਜ ਦਬਾਇ। ਉਡਗਨ ਦਿਪਤਹਿੰ ਨਭ ਦਿਖਰਾਇ'। ਇਮ ਸ਼੍ਰੀ ਰਾਮਰਾਇ ਜਬਿ ਕਹਨੈ। ਊਪਰ ਗਗਨ ਦਿਸ਼ਾ ਤਬਿ ਲਹਨੈ॥੨੮॥ਸੂਰਜ ਜੋਤਿ ਮੰਦ ਹੁਇ ਗਈ। ਉਡਗਨ ਸਭਿਨਿ ਦਿਖਾਈ ਦਈ। ਕਹਨੈ 'ਬਿਲੋਕਹੁ ਅਬਿ ਅਸਮਾਨ। ਸ਼੍ਰੀ ਨਾਨਕ ਕੋ ਤੇਜ ਮਹਾਨ' ॥ ੨੯ ॥ ਸੁਨਤਿ ਸਭਾ ਮਹਿੰ ਬਦਨ ਉਠਾਏ। ਦਿਨ ਮਹਿੰ ਉਡਗਨ ਗਗਨ ਦਿਖਾਏ। ਹੇਰਿ ਹੇਰਿ ਅਚਰਜ ਉਰ ਹੋਏ।ਜਾਨਤਿ ਭਏ ਤੇਜ ਸਭਿ ਕੋਏ॥੩੦॥ਸਗਰੇ ਪੁਰਿਮਹਿੰ ਚੋਰਾ ਪਰਨੈ। 'ਦਿਨ ਮਾਹੰ ਤਾਰਨਿ ਬ੍ਰਿੰਦ ਨਿਹਰਨੈ। ਕਰਾਮਾਤ ਗੁਰਤਾਤ ਲਗਾਈ।ਸੂਰਜ ਕੀ ਅਬਿ ਜੋਤਿ ਦਬਾਈ'॥੩੧॥ ਪੁਨ ਇਕ ਦਿਨ ਮਹਿੰ ਸਭਾ ਮਝਾਰ। ਆਇਓ ਸ਼੍ਰੀ ਹਰਿਰਾਇ ਕੁਮਾਰ। ਸਾਦਰ ਬੈਠੇ ਸਭਿਹਿਨਿ ਮਾਹੁ।–ਖੇਲਹਿੰ ਚੌਪਰ–ਚਾਹਨੈ ਸ਼ਾਹੁ ॥ ੩੨॥ ਮਹਦ ਖਿਲਾਰੀ ਨਿਕਟਿ ਬੁਲਾਏ।'ਸਭਿ ਤੇ ਜਿਤਹਿ ਜਿ ਦਾਵ ਲਗਾਏ।ਹਮ ਤੁਮ ਖੇਲਹਿੰ ਸਤਿਗੁਰ ਨੰਦ ! ਦਾਵ ਲਗਾਇ, ਲਗਾਇ ਬਿਲੰਦ' ॥ ੩੩ ॥ ਸਨਮੁਖ ਗੁਰ ਸੁਤ ਅਰੁ ਪਾਤ ਸ਼ਾਹੁ। ਆਨ ਬਿਛਾਯੋ ਚੌਪਰ ਮਾਂਹੁ। ਸੋਲਹਿ ਨਰਦ ਰੁ ਪਾਸੇ ਭਾਨ। ਲਗ ਜਵਾਹਿਰ ਕੰਚਨ ਭਾਨ ॥ ੩੪ ॥ ਅਤਿ ਸੁੰਦਰ ਜੋ ਕਰੈ ਬਨਾਵਨ। ਚੌਪਰ ਚਾਰਹੁੰ ਦਿਸ਼ਾ ਸੁਹਾਵਨਿ। ਪ੍ਰਥਮ ਗਲਾਹ[1] ਲਗਾਯਹੁ ਸ਼ਾਹੁ। ਧਰਿ ਦਾਨਾਰ ਹਜ਼ਾਰ ਸੁ ਮਾਂਹੁ ॥ ੩੫ ॥ ਪਾਸੇ ਲਗੇ ਗੋਰਿਬੇ ਦੋਊ। ਕਹੇ ਗੁਰੂ ਸੁਤ, ਪਰਿ ਹੈ ਸੋਊ[2]। ਨਰਦ ਚਹੈ ਮਾਰੀ, ਤਿਸ ਮਾਰਹਿ। ਜੋ ਚਾਹ ਰਾਖਨ ਤਿਸਹਿ ਉਥਾਰਹਿ ॥ ੩੬ ॥ ਇਮ ਨਿਜ ਆਠਹੁੰ ਨਰਦ ਪਕਾਏ। ਘਰ ਅੰਤਰ ਬਰ ਸਗਲ ਪੁਗਾਏ।ਕਾਚੀ ਨਰਦ ਸ਼ਾਹੁ ਕੀ ਪਾਛੇ

[1]ਪਾਹਲਾ ਦਾਉ। [2]ਗੁਰੂ ਪੁਤ੍ਰ ਜੋ (ਦਾਉ) ਕਹਿੰਦੇ ਹਨ ਸੋ ਹੋਂਦਾ ਹੈ।

। ਲਈ ਦਿਨਾਰ ਜੀਤ ਕਰਿ ਆਛੇ ॥ ੩੭ ॥ ਚਪਨੈ ਸ਼ਾਹੁ ਪੁਨ ਜੁਗਮ ਹਜ਼ਾਰ। ਧਰਿ ਕਰ ਪਾਸੇ ਕਹੁ ਧਰ* ਡਾਰਿ[1]। ਪੁਨ ਗੁਰ ਨੰਦਨ ਦੇਤਿ ਰੁੜ੍ਹਾਈ। ਜੁਗ ਆਨਹਿ ਘਰ ਲਉ ਪਹੁੰਚਾਈ[2]।੩੮।ਸ਼ਾਹੁ ਢੂਟਕਰਿ[3] ਨਰਦ ਚਲਾਵੈ। ਪਹੁੰਚਿ ਦੂਰ ਤੇ ਤਿਸ ਕਉ ਘਾਵੈ। ਭਲ ਗੋਰਨਿ ਕੀ ਵਿੱਦਜ਼ਾ ਜੋਤੀ। ਸ਼ਾਹੁ ਰਹਜੈ ਪਚਿ ਕੈ ਕਰਿ ਤੋਤੀ॥੩੯॥ ਸਤਿਗੁਰ ਸੁਤ ਉਚਰਤਿ, ਸੋ ਆਵੈ। ਚਹਜੈ ਦਾਵ ਨੈਰੰਗ ਨਹਿੰ ਪਾਵੈ। ਦੈ ਸਹੰਸ੍ਰ ਭੀ ਜੀਤ ਲਈ ਹੈ। ਸ਼ਾਹੁ ਚਪਹਿ ਪੁਨ ਹਾਰ ਭਈ ਹੈ ॥ ੪੦ ॥ ਤ੍ਰੈ ਹਜ਼ਾਰ ਪੁਨ ਧਰਿ ਦੀਨਾਰ। ਲਗੇ ਖੇਲਿਬੇ ਪਾਸੇ ਡਾਰਿ। ਦਾਵ ਭੀਸਰੋ ਪ੍ਰਥਮ ਸਮਾਨ। ਜੀਤ ਲੀਨਿ ਕਰਿ ਕੈ ਤਿਸ ਹਾਨਿ ॥ ੪੧ ॥ ਖਸ਼ਟ ਸਹੰਸ੍ਰ ਜੀਤ ਜਬਿ ਲਈ। ਅਧਿਕ ਸ਼ਾਹੁ ਕੇ ਮਨ ਚਪ[4] ਭਈ।ਬਹੁਰੋ ਖਸ਼ਟ ਹਜ਼ਾਰ ਲਗਾਈ।–ਜਿਤੋਂ ਬੇਰ ਇਕ, ਜਿਤੀ ਹਰਾਈ[5]– ॥ ੪੨ ॥ ਸਕਲ ਖਿਲਾਰੀ ਕਰਤਿ ਸਹਾਇ। ਨਹਿੰ ਕਿਸ ਕੋ ਇਕ ਚਲਹਿ ਉਪਾਇ। ਚਹੈਂ ਸੁ ਦਾਵ ਪਰੈ ਨਹਿੰ ਸੋਈ। ਬੈਠੇ ਘਨੇ ਕਰੈ ਕਜ਼ਾ ਕੋਈ॥੪੩॥ ਰਹੀ ਤਬੈ ਭੀ ਨਰਦ ਪਿਛਾਰੀ। ਰਚੇ ਉਪਾਇ ਗਯੋ ਪੁਨ ਹਾਰੀ। ਰਹੇ ਉਪਾਇ ਕਰਤਿ ਬਹੁਤੇਰਾ। ਨਹੀਂ ਦਾਵ ਪਾਸੇ ਸ਼ੁਭ ਗੇਰਾ ॥ ੪੪ ॥ ਦੋਹਰਾ ॥ ਦਸ ਅਰੁ ਦੋਇ ਸਹੰਸ੍ਰ ਕੋ ਇਮ ਦੀਨਾਰ ਹਰਾਇ। ਪੁਨ ਨਿਵਾਜ ਕੋ ਸਮੋ ਲਖਿ ਉਠਜੋ ਸ਼ਾਹੁ ਪਛੁਤਾਇ ॥੪੫॥ ਜੋਤਿ ਮੁਹਰ ਨਿਜ ਸੰਗ ਲੈ ਆਧਹੁ ਸਿਵਰ ਮਝਾਰ। ਸਕਲ ਸਭਾ ਬਿਸਮਤਿ ਰਹੀ, ਰਹੀ ਸ਼ਾਹੁ ਕੀ ਹਾਰ ॥ ੪੬ ॥ ਕਵਿ ਸੰਤੋਖ ਸਿੰਘ ਸਭਿਨਿ ਹੀ ਲਖਜੋ ਨ ਇਨ ਸਮ ਆਨ। ਅਰੈ ਬਿਜੈ ਕੋ ਨਹਿੰ ਲਹੈ ਸਭਿ ਹੀ ਰੀਤਿ ਮਹਾਨ ॥ ੪੭ ॥ ਇਤਿ ਸ੍ਰੀ ਸੂਰ ਪ੍ਰਤਾਪ ਸੂਰਜ ਗ੍ਰੰਥੇ ਨਰਦਮ ਕਾਮੇ 'ਰਾਮਰਾਇ' ਪ੍ਰਸੰਗ ਬਰਨਨੰ ਨਾਮ ਖਸ਼ਟ ਚੱਤ੍ਰਵਿੰਸਤੀ ਅੰਸੂ ॥ ੭੬ ॥

੪੭. [ਮਰੀ ਹਟਾਈ। ਬਦਲਾਂ ਦੀ ਛਾਂ ਕੀਤੀ]।

ਦੋਹਰਾ ॥ ਸ਼੍ਰੀ ਸਤਿਗੁਰ ਨੰਦਨ ਤਹਾਂ ਬਸਤਜੋ ਸਮੋ ਬਿਸਾਲ। ਕਰਜੋ ਬਿਤਾਵਨਿ ਕੋ ਜਬੈ ਮਰੀ[6] ਪਰੀ ਇਕ ਕਾਲ ॥੧॥ਚੌਪਈ॥ਭਯੋ ਤ੍ਰਾਸ ਜਬਿ ਦਿੱਲੀ ਪੁਰਿ ਮੈਂ। ਦੁਦਿਤ ਅਮੁਦਤਿ ਸ਼ੋਕ ਘਰ ਘਰ ਮੈਂ। ਹਾਹਾਕਾਰ ਮ੍ਰਿਤੁ ਕੋ ਤ੍ਰਾਸਾ। ਮਰਹਿੰ ਤੁਰਤ ਉਪਚਾਰ ਨ ਆਸਾ[7] ॥ ੨ ॥ ਰਾਉ ਰੰਕ ਸਭਿ

[1]ਹਥ ਵਿੱਚ ਪਾਸੇ ਲੈ ਕੇ ਧਰਤੀ ਤੇ ਸੁੱਟੇ। [2]ਘਰ ਤਕ ਜੋੜਾ (ਨਰਦਾਂ ਦਾ ਜੁੱਟ) ਲਿਆ ਕੇ ਪਹੁੰਚਾਂਵਦਾ ਹੈ। [3]ਫੁਟ ਕਰਕੇ ਭਾਵ ਵਖਰੇ ਵਖਰੇ। [4]ਖਿਝ। [5]ਜਿਤਨੀ ਹਾਰੀ ਹੈ। [6]ਵਬਾਈ ਬੀਮਾਰੀ (ਭਾਵ ਹੈਜ਼ੇ ਤੋਂ ਹੈ)। [7]ਇਲਾਜ ਦੀ ਆਸ ਨਾ ਰਹੀ। *ਪਾ:–ਰਰ ਭਲ।

ਕੋ ਇਕ ਸਾਰ। ਪੰਡਤ ਮੂਢਨਿ ਪਰੀ ਪੁਕਾਰ। ਘਰ ਘਰ ਰੋਦਿਤਿ ਹੈਂ ਨਰ ਨਾਰੀ। ਕੇਸ ਉਖਾਰਹਿਂ ਮੁਰਛਾ ਧਾਰੀ ॥ ੩ ॥ ਦਸਤ, ਬਮਨ[1] ਦੋਊ ਲਗਿ ਜਾਇ। ਇਕ ਦੁਇ ਜਾਮ ਬਿਖੈ ਮ੍ਰਿਤੁ ਪਾਇ। ਕਰਿ ਉਪਚਾਰ[2] ਬੈਦ ਪਚ ਹਾਰੇ[3]। ਨਹਿਂ ਬਸ ਚਲਹਿ ਸੁ ਕੌਨ ਬਿਚਾਰੇ ॥ ੪ ॥ ਸ਼ਾਹੁ ਸਭਾ ਮਹਿਂ ਨਿਤਪ੍ਰਤਿ ਬਾਤੀ। ਕਰਹਿਂ ਸਭਾ ਮਹਿਂ, ਮ੍ਰਿਤੁ ਜਿਸ ਭਾਂਤੀ। 'ਆਜ ਪੁਰੀ ਮਹਿਂ ਏਤੇ ਮਰੇ। ਵਹਿਰ ਥਾਨ ਸ਼ਮਸ਼ਾਨਨ ਭਰੇ ॥ ੫ ॥ ਦਬਹਿਂ ਸੈਂਕਰੋ ਸੈਂਕਰ ਜਾਰਹਿਂ। ਆਵਤਿ ਜਾਤੇ ਰੁਦਤਿ ਪੁਕਾਰਹਿਂ। ਕਹੂੰ ਬੈਦ ਫਿਰਤੇ ਉਭਲਾਵਤਿ। ਕੋਤਿਕ ਔਖਧਿ ਦੌਰਤਿ ਲਯਾਵਤਿ ॥ ੬ ॥ ਸ਼ਾਹੁ ਨਿਕਟਿ ਕੇ ਕੋਤਿਕ ਮਰੈ। ਜੀਵਤਿ ਮਹਾਂ ਤ੍ਰਾਸ ਕਹੁ ਕਰੈ। ਏਕ ਬਾਰ ਕਨਾ ਕਨਾਮਤ ਆਈ। ਮਰਹਿਂ ਹਜ਼ਾਰੋਂ ਨਹਿਂ ਬਿਲਮਾਈ ॥ ੭ ॥ ਔਖਧਿ ਦਈ ਲਗਹਿ ਨਹਿਂ ਕਾਹੂੰ। ਬਮਨ ਦਸਤ ਲਾਗੇ ਦੁਖ ਮਾਂਹੂ[4]। ਊਚੇ ਚਢਨੋ ਸ਼ਾਹੁ ਸੁਨਿ ਸ਼ੋਨ। ਪੀਟਤਿ ਰੋਦਤਿ ਜਿਤ ਕਿਤ ਭੌਨ ॥ ੮ ॥ ਤਿਸ ਛਿਨ ਚਿਤ ਮਹਿਂ ਇਮ ਫੁਰਿ ਆਈ।–ਸਤਿਗੁਰ ਸੁਤ ਸੋਂ ਕਹੌਂ ਬੁਲਾਈ। ਸੋ ਇਹ ਤ੍ਰਾਸ ਮਿਟਾਵਨਿ ਜੋਗ। ਜਿਸ ਤੇ ਬਚਹਿਂ ਪੁਰੀ ਕੇ ਲੋਗ–॥ ੯ ॥ ਆਇ ਸਭਾ ਮਹਿਂ ਬੈਠਨੋ ਸ਼ਾਹੁ। ਗੁਰ ਸੁਤ ਕੋ ਬੁਲਵਾਇਹੁ ਪਾਹੁ। ਦੀਨ ਰੀਤਿ ਸੋਂ ਗਿਰਾ ਬਖਾਨੀ। 'ਪਰੀ ਪੁਰੀ ਮਹਿਂ ਮਰੀ ਮਹਾਨੀ ॥ ੧੦ ॥ ਇਸ ਕੋ ਯਤਨ ਤੁਮਾਰੇ ਯਾਦ। ਜੋ ਕਰਿ ਕਰਹੁ ਹੋਹਿ ਅਹਿਲਾਦ। ਮਾਨਵ ਮਰੇ ਹਜ਼ਾਰਹੁੰ ਅਬੈ। ਤ੍ਰਾਸ ਕਰਤਿ ਜੇ ਜੀਵਤਿ ਸਬੈ ॥ ੧੧ ॥ ਸਭਿਹਿਨਿ ਪਰ ਤੁਮਰੋ ਉਪਕਾਰ। ਜੇ ਅਬਿ ਇਹੁ ਸੰਕਟ ਦਿਹੁ ਟਾਰਿ।ਜੇ ਔਖਧਿ ਕੋ ਹੋਇ, ਬਤਾਵਹੁ। ਅਪਰ ਉਪਾਇ ਤ ਸੋ ਸਮਝਾਵਹੁ' ॥ ੧੨ ॥ ਸੁਨਿ ਸ਼੍ਰੀ ਰਾਮ-ਰਾਇ ਨ ਕਹਜੋ। 'ਜੋ ਮ੍ਰਿਤੁ ਕੋ ਦੁਖ ਸਭਿ ਨੇ ਲਹਜੋ। ਤਿਸ ਕੋ ਅਬਿ ਉਪਾਇ ਕਹਿ ਦੇਹਿਂ। ਹਮਰੋ ਚਰਨ ਧੋਇ ਕਰ ਲੇਹਿਂ ॥ ੧੩ ॥ ਜਿਸ ਕੋ ਬਮਨ ਦਸਤ ਹੁਇ ਜਾਵੈ। ਤਿਸ ਕੇ ਬਦਨ ਬੇਰ ਇਕ ਪਾਵੈਂ। ਜਿਯਤਿ ਰਹੈ ਸੋ ਮਰੈ ਨ ਤਬੈ। ਇਸ ਬਿਧਿ ਸੰਕਟ ਹਤਿ ਹੁਇਂ ਸਬੈ' ॥ ੧੪ ॥ ਸੁਨਤਿ ਸ਼ਾਹੁ ਨੇ ਮੋਦ ਉਪਾਵਾ।ਸਕਲ ਸਭਾ ਮਹਿਂ ਭਾਖਿ ਸੁਨਾਵਾ। 'ਛਿੜਕ ਫੇਰਿ ਦੇਹ ਪੁਰਿ ਸਾਰੇ। ਹੋਇ ਜੁ ਦੁਖੀ ਸੁ ਚਰਨ ਪਖਾਰੇ[5]' ॥੧੫॥ ਤਬਹਿ ਸਭਾ ਮਹਿਂ ਇਕ ਦੁਇ ਕਹਜੋ। 'ਹਮਰੇ ਸਦਨ ਅਬਹਿ ਦੁਖ ਲਹਜੋ'।

[1]ਉਪਰਛਲ,ਕੈ।[2]ਇਲਾਜ।[3]ਏਕ ਹੁੰਦੇ।[4](ਉਹ ਆਕੇ ਰਾਮਰਾਇ ਜੀ ਦੇ)ਚਰਨ ਧੋਕੇ(ਜਲ ਪੀਵੇ)

ਚਰਨ ਪਖਾਰੇ ਤਤਛਿਨ ਤਾਂਹੂ। ਪਾਯੋ ਸ਼ੀਘ੍ਰ ਦੁਖੀ ਮੁਖ ਮਾਂਹੂ ॥ ੧੬ ॥ ਤੁਰਤ ਕਸ਼ਟ ਕੋ ਦੂਰ ਬਿਦਾਰਾ। ਆਇ ਸ਼ਾਹਿ ਢਿਗ ਤਿਨਹਿੰ ਉਚਾਰਾ। 'ਚਰਨਾਂਮ੍ਰਿਤ ਜਬਿ ਪਾਵਨਿ ਕਰਸੋ। ਸਕਲ ਕਸ਼ਟ ਤਾਤਛਿਨ ਪਰਹਰਸੋ' ॥੧੭॥ ਤਬਿ ਜੋ ਦੁਰਗ ਬਿਖੈ ਦੁਖ ਭਯੋ। ਤਤਕਾਲ ਚਰਨਾਂਮ੍ਰਿਤ ਦਯੋ। ਸੰਕਟ ਨਸਸੋ ਭਯੋ ਨਹਿੰ ਫੇਰ। ਸੁਨਿ ਸੁਨਿ ਨਰ ਆਏ ਸਚ ਹੇਰਿ ॥੧੮॥ ਸਤਿਗੁਰ ਸੁਤ ਗਨਮਸੋ ਤਬਿ ਭੇਰੇ। ਧਾਇ ਧਾਇ ਨਰ ਆਇੰ ਘਨੇਰੇ। ਚਰਨ ਪਖਾਰਹਿੰ ਲੈ ਲੈ ਜਾਹਿੰ। ਦੁਖੀਅਨਿ ਕੇ ਪਾਵਤਿ ਮੁਖ ਮਾਂਹਿ ॥੧੯॥ ਤਤਛਿਨ ਸੰਕਟ ਸਕਲ ਨਸਾਵੈ। ਬਹੁ ਸ਼੍ਰੀ ਰਾਮਰਾਇ ਜਸੁ ਗਾਵੈਂ। ਸਨਬੰਧੀ ਜੋ ਮਰੈ ਨਰਨ ਕੇ। ਪਛੁਤਾਵਹਿੰ ਗੁਨ* ਸਿਮਰਿ ਮਰਨ ਕੇ[1] ॥ ੨੦ ॥ 'ਹਮ ਨੈ ਨਹਿੰ ਚਰਨਾਂਮ੍ਰਿਤ ਦਏ। ਬਚਤਿ ਮਰਨ ਤੇ, ਦੁਖ ਕਹੁ ਹਏ[2]'। ਸਕਲ ਪੁਰੀ ਮਹਿੰ ਮਾਚਸੋ ਰੌਰਾ। ਦੌਰਿ ਦੌਰਿ ਆਵਤਿ ਤਿਸ ਠੌਰਾ ॥੨੧॥ ਹਿੰਦੂ ਤੁਰਕ ਰੰਕ ਕੈ ਰਾਊ। ਭਏ ਪ੍ਰਸੰਨ ਬਿਲੋਕਿ ਪ੍ਰਭਾਊ। ਪੰਛਿਤ ਮੂਢ ਆਇ ਕਰਿ ਪਾਸ। ਚਰਨਾਂਮ੍ਰਿਤ ਲੇਂ ਜੀਵਨ ਆਸ ॥੨੨॥ ਸਗਲੀ ਪੁਰੀ ਮਰੀ ਜੋ ਪਰੀ। ਅਤਿ ਦੁਖ ਕਰੀ[3] ਸੁ ਤਤਛਿਨ ਹਰੀ। ਸਕਲ ਲੋਕ ਚਰਨਾਂਮ੍ਰਿਤ ਲੇਤਿ। ਸੀਸੇ ਪਾਇ[4] ਸਦਨ ਧਰਿ ਦੇਤਿ ॥੨੩॥ ਨਿਸ ਆਦਿਕ ਮਹਿੰ ਜਬਿ ਹੁਇ ਚਾਹੂ।ਸ਼ੀਘ੍ਰ ਦੇਤਿ ਦੁਖੀਅਨਿ ਮੁਖ ਮਾਂਹੂ॥ ਇਸ ਪ੍ਰਕਾਰ ਪੁਰਿ ਮਰੀ ਹਟਾਈ। ਘਰ ਘਰ ਬਿਖੈ ਸ਼ਾਂਤਿ ਵਰਤਾਈ ॥ ੨੪॥ ਮਹਦ ਪ੍ਰਭਾਉ ਸਭਿਨਿ ਤਬਿ ਜਾਨਾ। ਸਤਿਗੁਰ ਘਰ ਮਹਿੰ ਅਧਿਕ ਮਹਾਨਾ। ਜੋ ਇੱਛਕ ਸੋਈ ਸੁਖ ਲਹੀਅਤਿ। ਸੰਕਟ ਅਨਿਕ ਪ੍ਰਕਾਰਨਿ ਦਹੀਅਤਿ ॥੨੫॥ ਘਰ ਘਰ ਸੁਜਸੁ ਹੋਇ ਅਵਿਦਾਤ। ਮਨਹੁ ਚੰਦ੍ਰਿਕਾ ਸੁੰਦਰ ਰਾਤਿ। ਕੀਰਤਿ ਮਨਹੁ ਮਰਾਲਨਿ ਪਾਂਤੀ[5]। ਕਹਹਿੰ ਪਰਸਪਰ ਸੀਤਲ ਛਾਤੀ॥੨੬॥ਪੁਨ ਕੇਤਿਕ ਦਿਨ ਬੀਤ ਗਏ ਹੈਂ। ਰਾਮਰਾਇ ਤਿਮ ਜਾਤਿ ਭਏ ਹੈਂ। ਸਭਾ ਬਿਖੈ ਸ਼ੋਭੈਂ ਇਸ ਭਾਂਤੀ। ਉਡੁਗਨ ਮਹਿੰ ਪੂਰਨ ਸਸਿ ਰਾਤੀ[6]॥੨੭॥ ਚਢਸੋ ਅਖੇਹ ਸ਼ਾਹੁ ਇਕ ਦਿਨ ਮੈਂ। ਗੁਰਸੁਤ

---

[1](ਅਪਨੇ) ਮਰਿਆਂ ਦੇ ਗੁਣ ਯਾਦ ਕਰ ਕਰਕੇ ਪਛਤਾਉਂਦੇ ਹਨ,(ਕਾਰਣ ਅੱਗੇ ਵੇਸਾਹ ਹਨ:—) [2]ਦੁਖ ਨੂੰ ਦੂਰ ਕਰਕੇ। [3]ਦੁਖ ਕਰਨ ਵਾਲੀ (ਮਰੀ)। [4]ਇਤਲਾ ਦੱਲਣ ਤੋਂ ਪਹਿਲਾਂ ਵੇਸਾਹ ਬਣੇ ਹੋਏ ਕੇਚ ਦੇ ਭਾਂਡੇ ਹੁੰਦੇ ਸਨ, ਉਨ੍ਹਾਂ ਨੂੰ ਸ਼ੀਸ਼ਾ ਕਿਹਾ ਕਰਦੇ ਸਨ। ਸ਼ੀਸ਼ੇ ਵਿਚ ਪਾਕੇ। [5]ਸਾਂ ਦੀ ਪੰਗਤੀ ਹੈ। [6]ਪੂਰਨਮਾਂ ਦੀ ਰਾਤ ਦਾ ਚੰਦ। *ਪਾ:—ਗਨ।

ਲੀਨਿ ਸਾਥ ਤਿਸ ਛਿਨ ਮੈਂ। ਅਧਿਕ ਸਮਾਜ ਨਰਨਿ ਕਉ ਨਾਂਹੀ। ਚਢੇ ਤੁਰੰਗਨਿ ਮਾਰਗ ਜਾਂਹੀ ॥੨੮॥ ਤਿਸ ਛਿਨ ਨਿਕਸੋ ਹਰਨ ਅਗਾਰੀ। ਦੋਨਹੁੰ ਦੇਖਤਿ ਚਲੇ ਪਿਛਾਰੀ। ਬਡੇ ਬੇਗ ਤੇ ਤੁਰੰਗ ਧਵਾਏ। ਗਏ ਦੂਰ ਮਾਰਗ ਬਿਸਰਾਏ ॥ ੨੯ ॥ ਪਾਛੇ ਹਟੇ ਨ ਚਹਤਿ ਅਖੇਰਾ[1]। ਹਤਸੋ ਨ ਗਧੋ, ਭਖੋ ਨਹਿੰ ਨੇਰਾ। ਕਿਤਿਕ ਕੋਸ ਪਰ ਪਹੁੰਚੇ ਜਾਇ। ਮਿਲਿ ਤਹਿੰ ਹਤਸੋ ਮਿਰਗ ਕਉ ਧਾਇ ॥੩੦॥ ਭਏ ਇਕਾਕੀ ਦੋਨਹੁ ਤਹਾਂ। ਸੰਗੀ ਏਕ ਨ ਪਹੁੰਚਸੋ ਜਹਾਂ। ਹਟਿ ਗਮਨੇ ਜਬਿ ਪੁਰਿ ਕੀ ਓਰ। ਚਢਸੋ ਦਿਵਸ ਆਤਪ ਭੀ ਜ਼ੋਰ ॥੩੧॥ ਛਤਰੀ ਨਹੀਂ ਕਰਨਿ ਹਿਤ ਛਾਯਾ। ਤੁਰਤ ਸ਼ਾਹੁ ਕੋ ਮੁਖ ਕੁਮਲਾਯਾ। ਨੌਕਰ ਨਰ ਨਹਿੰ ਨਿਕਟੀ ਕੋਊ। ਆਨਿ ਕਰਹਿ ਆਤਪ ਹਤਿ ਜੋਊ ॥ ੩੨ ॥ ਘਨੇ ਘਾਮ ਤੇ ਬੋਲਸੋ ਸ਼ਾਹੁ। 'ਅਬਿ ਨਰ ਨਿਕਟਿ ਨ ਹਮ ਤੁਮ ਪਾਹੂ।ਆਤਪ ਓਡ[2] ਪਰਹਿ ਤਪਤਾਈ।ਕਰਹੁ ਆਪ ਇਸ ਕੋਰ ਉਪਾਈ ॥ ੩੩ ॥ ਹਮ ਤੁਮ ਊਪਰ ਹੁਇ ਜਿਮ ਛਾਯਾ। ਸੁਖ ਸੋਂ ਚਲਹਿੰ ਨਾਂਹਿ ਭ ਕੁਮਲਾਯਾ'। ਸੁਨਿ ਸ੍ਰੀ ਰਾਮਰਾਇ ਤਤਕਾਲ। ਕਹਤਿ ਭਯੋ 'ਇਹ ਘਾਮ ਕਰਾਲਾ ॥ ੩੪ ॥ ਇਸ ਤੇ ਹੁਇ ਹਮ ਤੁਮ ਪਰ ਛਾਉਂ। ਮਿਲਹਿੰ ਬਿਲੋਕਹਿੰ ਮਹਾਂ ਪ੍ਰਭਾਉ[3]'। ਤਬਿ ਛਾਯਾ ਦੋਨਹੁੰ ਪਰ ਭਈ। ਤਪਤ ਘਾਮ ਕੀ ਸਭਿ ਮਿਟ ਗਈ ॥੩੫॥ ਤੁਰੰਗ ਅਰੂਢੇ ਗਮਹਿ ਜਹਾਂ ਕੋ। ਛਾਉਂ ਦੁਹਨਿ ਪਰ ਚਲਹਿ ਤਹਾਂ ਕੋ। ਨਹੀਂ ਮੇਘ ਨਹਿੰ ਛਤਰੀ ਪਾਸ। ਤਊ ਛਾਉਂ ਹੋਈ ਸੁਖ ਰਾਸ ॥ ੩੬ ॥ ਮਿਲਹਿੰ ਪੰਥ ਬਿਸਮਹਿੰ ਅਵਿਲੋਕ। ਆਵਹਿੰ ਸਾਥ ਦੂਰ ਦੁਰਿ ਲੋਕ[4]। 'ਦੇਖਹੁ ਅਤਿ ਅਚਰਜ ਇਹ ਹੋਵਾ। ਛਤਰੀ ਬਿਨਾ ਘਾਮ ਕਹੁ ਖੋਵਾ' ॥੩੭॥ ਪੁਰਿ ਮਹਿੰ ਪ੍ਰਵਿਸ਼ੇ ਦੋਨਹੁ ਭਲੇ। ਲੋਕ ਹਜ਼ਾਰਹੁੰ ਹੇਰਤਿ ਮਿਲੇ। ਬੰਦਨ ਕਰਹਿੰ ਨਿਵਾਵਹਿੰ ਸੀਸ। ਗੁਰਸੁਤ ਕੋ ਅਰੁ ਦਿੱਲੀ ਈਸ ॥ ੩੮ ॥ ਸਹਿਜ ਸੁਭਾਇਕ ਦੁਰਗ ਪ੍ਰਵੇਸ਼ੇ। ਹੇਰਿ ਹੇਰਿ ਬਿਸਮਾਹਿੰ ਅਸ਼ੇਸ਼ੇ। ਅਚਰਜ ਹਰਖ ਹੋਇ ਕਰਿ ਸ਼ਾਹੁ। ਬੈਠਸੋ ਜਾਇ ਜਬਹਿ ਘਰ ਮਾਂਹੁ ॥ ੩੯ ॥ ਛਾਇਆ ਸੋ ਬਿਲਾਇ ਤਬਿ ਗਈ। ਗੁਰ ਸੁਤ ਊਪਰ ਤੈਸਸੋ ਭਈ। ਜਬਿ ਅਪਨੇ ਡੇਰੇ ਮਹਿੰ ਆਯੋ। ਸੁੰਦਰ ਸਦਨ ਵਿਖੈ ਪ੍ਰਵਿਸ਼ਾਯੋ ॥ ੪੦ ॥ ਮਿਟੀ ਛਾਉਂ ਸਭਿ ਲੋਕਨਿ ਦੇਖੀ। ਅਤਿ ਅਚਰਜ

[1]ਸ਼ਿਕਾਰ ਚਾਹੁੰਦੇ (ਅਗੇ ਵਧੀ ਗਏ) ਪਿੱਛੇ ਨਾ ਹਟੇ। [2]ਓਟ। [3]ਜੋ ਲੋਗ ਮਿਲਣਵੀ ਮਹਾਂ ਪ੍ਰਤਾਪ ਦੇਖਣਗੇ। [4]ਲੋਕੀ ਦੂਰ ਤਕ ਲੁਕ ਕੇ।

ਚਿਤ[1] ਬਿਸਮ ਬਿਸੇਖੀ। ਇਸ ਪ੍ਰਕਾਰ ਅਜ਼ਮਤ ਦਿਖਰਾਈ। ਕਵਿ ਸੰਤੋਖ ਸਿੰਘ ਕਹਤਿ ਬਨਾਈ ॥ ੪੯ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਰਾਮਕਾਂਦਿ' ਪ੍ਰਸੰਙ ਬਰਨਨੰ ਨਾਮ ਸਪਤ ਚਤਵਾਰਿੰਸਤੀ ਅੰਸੁ ॥ ੪੭ ॥

੪੮. [ਪ੍ਰਸੂਤ ਪੀੜਾ ਹਰੀ। ਓਜ਼ਬਕ ਵਹਾਇਆ]।

ਦੋਹਰਾ ॥ ਨੌਰੰਗ ਕੀ ਬੇਗਮ ਹੁਤੀ ਗਰਭਵਤੀ ਨਵ ਮਾਸ। ਸਮੇਂ ਪ੍ਰਸਤਨਿ ਕੇ ਤਬੈ ਅਟਕ ਰਹੀ ਦੁਖਰਾਸ ॥ ੧ ॥ ਚੌਪਈ ॥ ਜਤਨ ਅਨੇਕ ਕਰਤਿ ਬਹੁ ਸਯਾਨੇ। ਟੋਨਾ ਟਾਮਨ ਕੌਨ ਬਖਾਨੇ[2]। ਆਨਿ ਹਜ਼ਾਰਹੁੰ ਕਿਯ ਉਪਚਾਰੂ। ਕਿਸਹੂੰ ਤੇ ਨਹਿੰ ਕਾਰਜ ਸਾਰੂ ॥ ੨ ॥ ਬੇਗਮ ਕਸ਼ਟ ਪਾਇ ਅਤਿ ਰਹੀ। ਸੁਨਿ ਬਹੁ ਬੇਰ ਸ਼ਾਹ ਸੋਂ ਕਹੀ। ਅਨਿਕ ਸਯਾਨੇ ਪੁਨਹਿ ਬੁਲਾਏ। ਕਰਿ ਉਪਚਾਰ ਥਕੇ ਸਮੁਦਾਏ ॥ ੩ ॥ ਧਾਇ[3] ਅਨੇਕ ਨਗਰ ਤੇ ਗਈ। ਤਊ ਪ੍ਰਸੂਤ ਨ ਕਿਸ ਤੇ ਭਈ। ਅਨਿਕ ਰੀਤਿ ਕੇ ਕਰਤਿ ਇਲਾਜ। ਪਚਿ ਪਚਿ ਹਾਰੇ ਬੈਦ ਸਮਾਜ ॥ ੪ ॥ ਸਭਾ ਬਿਖੈ ਜਬਿ ਗੁਰ ਸੁਤ ਆਏ। ਸਾਦਰ ਬੋਲਤਿ ਸ਼ਾਹੁ ਬਿਠਾਏ। 'ਬੇਗਮ ਕੈ ਪ੍ਰਸੂਤ ਹੁਇ ਨਾਂਹੀ। ਲਖਹੁ ਇਲਾਜ, ਕਰਹੁ ਅਬਿ ਤਾਂਹੀ॥੫॥ਤੁਮ ਸਮ ਪੁਰੁਖਨਿ ਪਾਸ ਹੁਵੈਂਤਿ[4]। ਔਖਧਿ ਕਿਧੌਂ ਜੰਤ੍ਰ ਕੈ ਮੰਤ। ਕਸ਼ਟ ਛੁਡਾਵਹੁ ਬੇਗਮ ਕੇਰਾ। ਬਹੁ ਕਲਾਮ ਤੇ[5] ਸੁਖ ਨਹਿੰ ਹੇਰਾ ॥ ੬ ॥ ਸਕਲ ਸਿਆਨੇ ਰਹਿ ਪਚ ਹਾਰੀ। ਕਿਸ ਕੋ ਸਫਲ ਨ ਕੋ ਉਪਚਾਰੀ[6]। ਸੁਨਿ ਸਤਿਗੁਰ ਕੇ ਨੰਦਨ ਕਹੈਂ। 'ਹਮਰੇ ਤੋ ਇਕ ਜਪੁਜੀ ਅਹੈ ॥ ੭॥ ਸਗਲੇ ਕਸ਼ਟਨਿ ਕਹੁ ਨਿਰਵਾਰਤਿ। ਭੂਤ ਪ੍ਰੇਤ ਆਦਿਕ ਸਭਿ ਹਾਰਤਿ। ਇਸ ਆਗੇ ਅਟਕਤਿ ਕਿਛੁ ਨਾਂਹੀ। ਅਤਿ ਬਲਿ ਤੀਨ ਲੋਕ ਕੇ ਮਾਂਹੀ ॥ ੮ ॥ ਦੁਖ ਕਾਟਤਿ ਅਰੁ ਇੱਛਾ ਪੂਰਹਿ ਜਗ ਕੇ ਬਿਘਨ ਅਗਨਿ[7] ਕਹੁ ਚੂਰਹਿ। ਅਬਿ ਕਲਜੁਗ ਕੇ ਸਮੇਂ ਮਝਾਰ। ਇਸ ਕੀ ਸਮ ਨਹਿੰ ਅਪਰ ਉਦਾਰ ॥ ੯ ॥ ਧਾਂਤੇ ਜਲ ਅਬਿ ਤੁਰਤ ਮੰਗਾਵਹੁ। ਹਮ ਪਠਿ ਦੈ ਹੈਂ, ਤਹਾਂ ਪੁਚਾਵਹੁ। ਤਤਛਿਨ ਤਿਹ ਪ੍ਰਸੂਤ ਹੁਇ ਜਾਇ।ਸੁਖ ਉਪਜੈ ਦੁਖ ਸਕਲ ਬਿਲਾਇ' ॥ ੧੦ ॥ ਸੁਨਤਿ ਸ਼ਾਹੁ ਨੇ ਨੀਰ ਮੰਗਾਵਾ। ਗੁਰ ਸੁਤ ਕੇ ਤਹਿੰ ਨਿਕਟਿ ਰਖਾਵਾ। ਜਪੁਜੀ ਪਾਠ ਸੰਪੂਰਨ ਕੀਨਿ। ਪੁਨ ਜਲ ਅੰਤਰ ਕੌ

[1] ਅਤਿ ਅਸਚਰਜ ਨੂੰ ਵੇਖ ਕੇ। [2] ਦੂਜੇ ਟਾਹਲੇ (ਜਿਤਨੇ ਕੀਤੇ ਤਿਨ੍ਹਾਂ ਨੂੰ) ਕੌਣ ਕਹਿ ਸਕੇ। [3] ਦਾਈਆਂ। [4] ਤੁਹਾਡੇ ਵਰਗੀ ਪੁਰਸ਼ਾਂ ਦੇ ਪਾਸ ਹੁੰਦੇ ਹਨ। [5] ਬਹੁਤ ਕਲਾਮਾ ਪੜ੍ਹਨ ਤੇ ਥੀ.....। [6] ਜਗਤ ਦੇ ਅਨਗਿਣਤ ਬਿਘਨਾਂ ਨੂੰ।

ਪਠਿ ਦੀਨ ॥੧੧ ॥ ਬੇਗਮ ਕੇ ਮਖ ਮੈਂ ਜਬਿ ਪਾਯੋ। ਤੁਰਤ ਪ੍ਰਸੂਤ ਭਯੋ ਸੁਤ ਆਯੋ। ਭਈ ਸ਼ਾਂਤਿ ਸਭਿ ਅੰਤਹਿਪੁਰ ਮੈਂ।ਬਜੀ ਬਧਾਈ ਨੌਰੰਗ ਘਰ ਮੈਂ ॥੧੨॥ ਰਾਖਜੋ ਨਾਮ ਬਹਾਦਰ ਸ਼ਾਹ।ਸਭਿ ਪੁਕਾਰ ਕੋ ਕਰਜੋ ਉਛਾਹ। ਜਬਿ ਸਤਿਗੁਰ ਦਸਮੇ ਪਤਿਸ਼ਾਹ। ਤਿਨ ਸੋਂ ਮਿਲਜੋ ਰਹਜੋ ਕਰਿ ਚਾਹ ॥੧੩॥ ਜਪੁਜੀ ਪਠੇ ਜਨਮ ਜਿਸ ਹੋਇ। ਯਾਂਤੇ ਮਿਲਜੋ ਸਾਥ ਗੁਰ ਸੋਇ। ਤਾਰਾ ਆਜ਼ਮ ਪੁੱਤ੍ਰ ਬਿਸਾਲ[1]। ਸੋ ਮਾਰਜੋ ਸਤਿਗੁਰ ਸਰ[2] ਨਾਲ ॥ ੧੪ ॥ ਪਤਿਸ਼ਾਹਿਤ ਅਰੁ ਸਕਲ ਸਮਾਜਾ। ਇਸ ਕੋ ਬਖ਼ਸ਼ਜੋ ਗੁਰੁ ਮਹਾਂਰਾਜਾ। ਜਪੁਜੀ ਹੀ ਕਾਰਨ ਇਸ ਕੇਰ। ਸ਼ਰਨ ਤਕੀ ਸਤਿਗੁਰ ਕੀ ਫੇਰ ॥ ੧੫॥ ਸੁਨੀ ਬਾਤ ਬੇਗਮ ਨੇ ਸਾਰੀ। ਬਹੁ ਧਨ ਪਠਿ ਕੈ ਬਿਨੈ ਉਚਾਰੀ। ਸਤਿ-ਗੁਰ ਸੁਤ ਕੋ ਮਾਨਤਿ ਰਹੀ। ਮਹਿੰਮਾ ਅਧਿਕ ਸਭਿਨਿ ਤੇ ਲਹੀ ॥ ੧੬ ॥

ਕਿਤਿਕ ਦਿਵਸ ਇਮ ਬਹੁਰ ਬਿਤਾਏ। ਇਕ ਦਿਨ ਸਭਾ ਬਿਖੈ ਚਲਿ ਆਏ। ਨੌਰੰਗ ਸ਼ਾਹੁ ਹਰਖ ਉਰ ਹੋਵਾ। ਮੱਲਜਨਿ ਕੀ ਕੁਸ਼ਤੀ ਕਹੁ ਜੋਵਾ ॥੧੭॥ ਉਜਬਕਿ[3] ਕਿਸੂ ਬਲਾਇਤ ਕੇਰਾ। ਖਾਇ ਬਰੂਤ ਅਰੁ ਓਜ ਘਨੇਰਾ। ਨਰਿ ਮਤਿ ਕਛੁ ਕਰਿਬੋ ਬਿਵਹਾਰੁ। ਰਹੈ ਸੁਪਤਿ ਬਹੁ ਪਾਇ ਅਹਾਰੁ॥੧੮॥ਜਬਿ ਕੁਸ਼ਤੀ ਕਰਨੀ ਕਿਹ ਸਾਥ।ਨਿਕਟਿ ਹਕਾਰਹਿ ਦਿੱਲੀ ਨਾਥ। ਤਿਸ ਕੋ ਦੇਖਤਿ ਬਾਕ ਬਖਾਨਾ। 'ਸੁਨਹੁ ਗੁਰੂ ਸੁਤ ਇਹ ਬਲਵਾਨਾ ॥ ੧੯ ॥ ਨਹਿਨ ਬਲਾਇਤ ਇਸ ਮਹਿੰ[4] ਐਸੋ। ਕਰਹਿ ਜੁੱਧ ਕੁਸ਼ਤੀ ਕਹੁ ਜੈਸੋ। ਇਸ[5]ਕੇ ਆਗੇ ਅਰਹਿ ਨ ਕੋਈ। ਦੇਖਤਿ ਹੀ ਤਰਾਸ ਉਰ ਹੋਈ ॥ ੨੦॥ ਅਸ ਨਰ ਤਨ ਦੀਰਘ ਬਲਵਾਨਾ। ਜੁਮ ਨੇ ਭੀ ਦੇਖਜੋ ਕਿਸ ਥਾਨਾ ?'। ਸੁਨਿ ਸ਼੍ਰੀ ਰਾਮਰਾਇ ਬਚ ਭਾਖਾ। 'ਹਮ ਨੇ ਇਕ ਚਮਾਰ ਅਸ ਰਾਖਾ ॥੨੧॥ ਕੁਸ਼ਤੀ ਕਰਤਿ ਨ ਤਜਾਗੈ ਕਾਹੂ। ਤਰੈ ਗਿਰਾਵੈ ਬਹੁ ਬਲ ਜਾਹੂ'। ਸੁਨਿ ਨੌਰੰਗ ਨਹਿੰ ਮਾਨਹਿੰ ਬਾਤੀ। 'ਇਸ ਕੋ ਸਮ ਕਿਮ ਹੁਇ ਬੱਖਯਾਤੀ॥੨੨॥ ਦੇਖਤਿ ਦੇਹਿ ਪਲਾਵੈ ਸੋਇ। ਸਨਮੁਖ ਭੁਏ ਸਧੀਰ ਨ ਹੋਇ'। ਇਮ ਨੌਰੰਗ ਨੇ ਜਬਿ ਹੀ ਕਹਜੋ। ਗੁਰ ਸੁਤ ਨੇ ਨਿਜ ਨਰ ਦਿਸ਼ਿ ਚਹਜੋ ॥ ੨੩ ॥ ਕਰਜੋ ਹਕਾਰਨਿ ਤੁਰਤਹਿ ਆਵਾ।

---

[1] ਵੱਡਾ। [2] ਤੀਰ। [3] ਤੁਰਕਾਂ ਦੀ ਇਕ ਕੌਮ ਦਾ ਨਾਮ ਹੈ, ਉਸ ਕੌਮ ਵਿਚੋਂ ਸੀ ਇਹ ਪਹਿਲਵਾਨ। (ਅ) ਕਈ ਗਿਆਨੀ ਪਹਿਲਵਾਨ ਦਾ ਨਾਮ ਬੀ ਸਮਝਦੇ ਹਨ। [4] ਇਸ ਵਲਾਇਤ ਵਿਚ।

ਤਿਸੈ ਬਿਲੋਕ ਸ਼ਾਹ ਬਿਕਸਾਵਾ। 'ਉਜ਼ਬਕ ਕਹਾਂ ਸੁ ਕਹਾਂ ਚਮਾਰ। ਪੀਸਹਿ ਅੰਗ ਦਾਬਿ ਦੈ ਮਾਰਿ' ॥੨੪॥ ਕਜੋਂ ਇਸ ਕੋ ਤੁਮ ਪ੍ਰਾਨ ਗਵਾਵਹੁ। ਅਧਿਕ ਬਲੀ ਕੋ ਸੰਗ ਭਿਰਾਵਹੁ। ਮੱਲਨ ਦੇਸ਼ ਪਰਦੇਸ਼ਨਿ ਕੇਰੇ।ਕਿਤਿਕ ਦਹੇ* ਕੇਤਿਕ ਹਤਿ ਗੇਰੇ ॥੨੫॥ ਇਹ ਸਭਿ ਦੇਸਨਿ ਬਿਦਤਿ ਬਿਸਾਲ। ਕੌਨ ਅਰਹਿ ਨਰ ਇਸ ਕੇ ਨਾਲ'। ਸੁਨਿ ਸ੍ਰੀ ਰਾਮਰਾਇ ਥਚ ਕਰੇ। 'ਦੋਨਹੁ ਅਬਿ ਹਾਜ਼ਰ ਸਤਿ'† ਅਹੈ ॥ ੨੬ ॥ ਦੇਖਿ ਲੇਹੁ ਪਤੀਆਵਨਿ ਕਰਿਹੁ। ਪੂਰਬ ਕਹਾਂ ਭੁਰੇਸਾ ਧਰਿਹੁ। ਸਭਿਨਿ ਦੇਖਤੇ ਕੁਸ਼ਤੀ ਕਰੈਂ। ਕੋ ਉਪਰ ਕੋ ਹੋਵਹਿ ਤਰੈ ॥ ੨੭ ॥ ਜੋ ਕਰਿ ਮਿਲਿ ਮੁਕਾਬਲੇ ਦੋਇ। ਕਹਿਬੋ ਸੁਨਿਬੋ ਕਜ਼ਾ ਤਿਨ ਹੋਇ'। ਉਜ਼ਬਕ ਕੋ ਨਿਜ ਹੁਕਮ ਕਰੀਜੈ। ਕੁਸ਼ਤੀ ਰਚੈਂ ਹੇਰਿ ਅਬਿ ਲੀਜੈ' ॥ ੨੮ ॥ ਅਯਿਸੁ ਜਬਹਿ ਸ਼ਾਹੁ ਨੇ ਦੀਨਿ। ਦੁਹਿਦਿਸ਼ਿ ਦੰਡ ਬਜਾਵਨਿ ਕੀਨਿ। ਮਹਾਂ ਕੁਰੂਪ ਓਜ ਮਹਿੰ ਭਰੇ। ਮਿਲੇ ਪਰਸਪਰ ਕੁਸ਼ਤੀ ਕਰੇ ॥ ੨੯ ॥ ਆਪਸ ਮਹਿੰ ਕਹਿ ਕਹਿ ਬਹੁ ਦਾਵ। ਭਿਰਹਿੰ ਦਿਖਾਵਹਿੰ ਰਚਹਿੰ ਉਪਾਵ। ਅੰਗਨਿ ਪਰ ਅੰਗਨਿ ਕੋ ਮਾਰਹਿੰ। ਭਰਿ ਭਰਿ ਕੌਰੀ ਪਾਇ ਪਸਾਰਹਿੰ।੩੦।ਕੁਸ਼ਤੀ ਬਹੁਤ ਕਾਲ ਦਿਖਲਾਈ। ਪੁਨ ਉਜ਼ਬਕ ਕਉ ਦੀਨਿ ਗਿਰਾਈ। ਤਰੇ ਡਾਰਿ ਪੀਸੇ ਤਿਸ ਅੰਗ। ਬਜ਼ਾਕੁਲ ਕਰਨੈ ਬਹੁਤ ਬਲ ਭੰਗ ॥੩੧॥ ਸ਼ਾਹੁ ਮੱਲ ਕਹੁ ਤਰੈ ਗਿਰਾਵਾ। ਸਭਿਨਿ ਅਚੰਭਾ ਕਰਿ ਦਿਖਰਾਵਾ।–ਕਿਤ ਚਮਾਰ ਕਿਤ ਉਜ਼ਬਕ ਏਹੁ। ਦੁਗਨ ਤਿਗੁਨ ਬਲ ਦੀਰਘ ਦੇਹੁ–॥੩੨॥ ਕਹੈ ਸ਼ਾਹਿ 'ਅਜ਼ਮਤ ਕਰਿ ਡਾਰਾ। ਨਿਜ ਅਸ ਸੇਵਕ ਦਿਯ ਬਲ ਭਾਰਾ। ਤਉ ਉਜ਼ਬਕ ਕੋ ਕਹਾਂ ਬਸਾਵੈ। ਨਰ ਪ੍ਰਾਕ੍ਰਮਿ ਇਹ ਤਰੈ ਗਿਰਾਵੈ ॥ ੩੩ ॥ ਦੇਸ਼ ਬਿਦੇਸ਼ਨਿ ਕੇ ਬਲਵਾਨ। ਭਿਰੇ ਆਇ, ਕਰਿ ਦੀਨੇ ਹਾਨਿ। ਇਸ ਕਉ ਜੀਤ ਨ ਗਮਨਨੇ ਕੇਊ। ਦੇਖਤਿ ਤ੍ਰਾਸ ਉਪਾਵਤਿ ਸੋਊ ॥ ੩੪ ॥ ਤੁਮ ਤੁਰੰਗ ਕੋ ਦਾਸ ਮਹਾਨਾ। ਅਜ਼ਮਤ ਤੇ ਹੋਯਹੁ ਬਲਵਾਨਾ'। ਹੇਰਿ ਹੇਰਿ ਅਚਰਜ ਉਰ ਪਾਵਾ।–ਕੌਨ ਕਰਹਿ ਇਸ ਕੇ ਸੰਗ ਦਾਵਾ ॥ ੩੫ ॥ ਅਜ਼ਮਤ ਮਹਿੰ ਪੂਰਨ ਗੁਰ ਘਰ ਹੈ। ਕੋ ਨਹਿੰ ਦਿਖੀਅਤਿ ਇਨ ਸਮਸਰ ਹੈ–। ਤਬਿ ਸ੍ਰੀ ਰਾਮਰਾਇ ਚਲਿ ਆਏ। ਸ਼ਾਹ ਮੱਲ ਸਗਰੇ ਪਹੁਤਾਏ ॥ ੩੬ ॥ 'ਓਜ

[1]ਜੇ ਉਜ਼ਬਕ (ਇਸ ਨੂੰ ਹੇਠਾਂ ਪੱਟ ਕੇ) ਇਸ ਦੇ ਅੰਗ ਰਗੜੇ ਤੇ ਦਬਾ ਦੇਵੇ ਤਾਂ ਮਾਰ ਮੁੱਟੇ। [2]ਨਿਸ਼ਚੇ ਕਰਕੇ। [3]ਤਿਨ੍ਹਾਂ (ਬਾਬਤ) ਕਹਿਣਾਂ ਸੁਣਨਾਂ ਕੀ ਹੈ। *ਪਾਃ–ਤਰੇ। †ਪਾਃ–ਸਭਿ।

ਦਰਬ ਤੇ ਰੰਕ ਚਮਾਰ[1]। ਤਿਸ ਕੁਸ਼ਤੀ ਕਰਿ ਹਮ ਗੇ ਹਾਰ। ਅਪਰ ਲੋਕ ਸਭਿ ਕਰਹਿੰ ਧਿਕਾਰੀ।–ਕਯਾ ਤੁਮ ਕੋ ਹੋਯੋ ਇਸ ਬਾਰੀ–' ॥ ੩੭ ॥ ਕਰਹਿੰ ਸੁਜਸੁ ਸਗਰੇ ਪੁਰਿ ਮਾਂਹੀ। ਅਨਿਕ ਉਪਾਇਨ ਕਹੁ ਅਰਪਾਹੀਂ। ਸ਼ਾਹੁ ਪਠੈ ਫਲ ਫੂਲ ਬਿਸਾਲਾ। ਮੇਵਨਿ ਕੀ ਡਾਲੀ ਸਭਿ ਕਾਲਾ ॥੩੮॥ ਦੋਹਰਾ ॥ ਸਾਦਰ ਬੋਲਿ ਪਠਾਵਹੀ ਸਾਦਰ ਖਾਕ ਬਿਲਾਸ। ਕਵਿ ਸੰਤੋਖ ਸਿੰਘ ਦੇਤਿ ਧਨ ਕਰਹਿ ਕਾਜ ਸ਼ੁਭ ਰਾਸ ॥ ੩੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮਿ ਰਾਸੇ 'ਰਾਮਰਾਇ' ਪ੍ਰਸੰਗ ਬਰਨਨੰ ਨਾਮ ਅਸ਼ਟ ਚਤਵਾਰਿੰਸਤੀ ਅੰਸੂ ॥ ੪੮ ॥

੪੯. [ਅਲਾਦੀਨ ਦੀ ਮੌਤ ਵੱਸੀ। ਪੁਪਨਾ ਸੁਣਾਯਾ। ਏੜੀ ਜੋੜੀ। ਲੋਕਾਂਜਨ]।

ਦੋਹਰਾ ॥ ਇਕ ਦਿਨ ਬੈਠੇ ਸਭਾ ਮਹਿੰ ਨੰਦਨ ਸ਼੍ਰੀ ਹਰਿਰਾਇ। ਅਪਰ ਸਭਾਸਦ ਅਨਿਕ ਭਹਿੰ ਬੋਲਹਿੰ ਸਹਿਜ ਸੁਭਾਇ ॥ ੧ ॥ ਚੌਪਈ ॥ ਹੁਤੋ ਅਲਾਵਦੀਨ ਬਿਚ ਬੈਸਾ। ਬਾਤਨਿ ਕੋ ਪ੍ਰਸੰਗ ਕੁਛ ਐਸਾ। ਭਨਹਿ ਸਭਾ ਮਹਿੰ ਸ਼ਾਹੁ ਸੁਨਾਵਤਿ। ਨਿਜ ਉੱਤਮਤਾ ਅਧਿਕ ਜਨਾਵਤਿ ॥ ੨ ॥ ਸਹਿ ਨ ਸਕਯੋ ਗੁਰ ਸੁਤ ਨੇ ਕਹਯੋ'ਨਿਜ ਮ੍ਰਿਤੁ ਕੋ ਦਿਨ ਤੈਂ ਭੀ ਲਹਯੋ? ਚਾਤੁਰਤਾ ਜੁਤਿ ਕਹਤਿ ਘਨੇਰੇ। ਲਖਤਿ ਨ ਕਾਲ ਆਇ ਭਾ ਨੇਰੇ ॥ ੩ ॥ ਅੰਤਰ ਤੇ ਅੰਧੇ ਨਹਿੰ ਦੀਖਹਿ। ਵਹਿਰ ਬਨਤਿ ਬਛ ਪੀਰ ਸਰੀਖਹਿ'। ਸੁਨਤਿ ਸ਼ਾਹੁ ਨੇ ਗਿਰਾ ਬਖਾਨੀ। 'ਜੇ ਕਰਿ ਤੁਮ ਨੇ ਇਸ ਮ੍ਰਿਤੁ ਜਾਨੀ ॥ ੪ ॥ ਤੌ ਬਤਾਇ ਦੀਜੈ ਸਭਿ ਮਾਂਹੀ। ਕਬਿ ਫਰੇਸਤੇ ਇਸ ਲੈ ਜਾਹੀਂ?। ਜਾਨਯੋ ਜਾਇ ਸੁ ਬਾਕ ਤੁਮਾਰਾ'। ਸੁਨਿ ਕਰਿ ਸਤਿਗੁਰ ਨੰਦ ਉਚਾਰਾ ॥ ੫ ॥ 'ਰਹੀ ਆਰਬਲ ਅਸ਼ਟ ਦਿਵਸ ਕੀ। ਜਾਮ ਜਾਮਨੀ ਰਹਿ ਮ੍ਰਿਤੁ ਇਸ ਕੀ'। ਸ਼ਾਹੁ ਸਮੇਤ ਸਭਾ ਨੇ ਸੁਨਯੋ। 'ਇਨਹੂ ਬਾਕ ਕਬਿ ਕੂਰ ਨ ਭਨਯੋ ॥ ੬ ॥ ਨਿਸ਼ਚੈ ਮ੍ਰਿੱਤੁ ਕਾਲ ਤਿਸ ਪਾਵੈ। ਬਧ ਪੁਰਨ ਤੇ ਕੌਨ ਬਚਾਵੈ'। ਸ਼ੰਕਤ ਹੁਇ ਅਲਾਵਦੀਂ ਆਧੇ। ਅਸ਼ਟ ਦਿਵਸ ਜਬਿ ਤਹਾਂ ਬਿਤਾਧੇ ॥੭॥ ਜਾਮ ਜਾਮਨੀ ਬਾਕੀ ਰਹੀ। ਬਿਤੀ ਆਰਬਲ ਮ੍ਰਿਤੁ ਤਿਹ ਲਹੀ। ਮਰੇ ਭਾਂਹਿ ਕੇ ਸੁਧ ਸੁਨਿ ਸ਼ਾਹੁ। ਨਿਸ਼ਚੈ ਧਰੈ ਅਧਿਕ ਉਰ ਮਾਂਹੁ ॥੮॥ ਸਭਿ ਪੁਰਿ ਵਿਖੈ ਬ੍ਰਿਤੰਤ ਬਿਚਾਰਾ'ਗੁਰਸੁਤ ਪੀਰਨਿ ਪੀਰ ਉਦਾਰਾ ਜਿਸ ਕੋ ਬਾਕ ਨਿਫਲ ਨਹਿੰ ਹੋਇ। ਜੇ ਉਚਰੈ ਸਾਚੋ ਹੁਇ ਸੋਇ ॥ ੯ ॥ ਹਿੰਦੂ ਤੁਰਕ ਮਾਨਹਿੰ ਸਭਿ ਕੋਊ। ਦਰਸਹਿੰ ਨਿਕਟਿ ਬੈਠਿ ਕਰਿ ਸੋਊ'।

[1]ਬਲ ਏ ਧਨ ਵਿਚ ਚਮਾਰ ਕੰਗਾਲ ਸੀ, (ਉਸ ਨਾਲ.....)।

ਇਕ ਦਿਨ ਸਭਾ ਗਯੋ ਗੁਰਨੰਦਨ।ਦੇਖਤਿ ਕਰਹਿੰ ਹਜ਼ਾਰਹੁੰ ਬੰਦਨ ॥੧੦॥ ਸਗਲ ਸਭਾ ਗੁਰ ਸੁਤ ਕੋ ਚੀਨਾ*। ਉਠਤਿ ਸ਼ਾਹੁ ਕਰ ਸੋਂ ਕਰ ਲੀਨਾ*। ਸਾਦਰ ਨਿਕਟਿ ਸ਼ਾਹੁ ਬੈਠਾਏ। ਰੀਤਿ ਅਨੇਕ ਪ੍ਰਸੰਗ ਚਲਾਏ ॥ ੧੧ ॥ ਕਹਿ ਸ੍ਰੀ ਰਾਮਰਾਇ 'ਸੁਨਿ ਸ਼ਾਹੁ! ਹਮ ਕੋ ਸਿਮਰਯੋ ਸੁਪਨੇ ਮਾਂਹੁ। ਕਜਾ ਲਘੁ ਕਾਰਜ ਅਰਯੋ ਤੁਮਾਰਾ?ਜਿਸ ਹਿਤ ਸਿਮਰਤਿ ਚਹਤਿ ਹਕਾਰਾ' ॥੧੨॥ ਸੁਨਤਿ ਸ਼ਾਹੁ ਮਨ ਮੈਂ ਬਿਸਮਾਵਾ।–ਆਜ ਨਿਸਾ ਮਹਿੰ ਸੁਪਨੇ ਪਾਵਾ। ਇਨ ਕੋ ਭੀ ਸਿਮਰਯੋ ਤਿਸ ਕਾਲ। ਸੋ ਇਨ ਜਾਨਯੋ ਸਕਲ ਹਵਾਲ ॥ ੧੩ ॥ ਇਨ ਕੋ ਕਰੌਂ ਬੂਝਨੋ ਤੋਊ–। ਕਹਯੋ ਸ਼ਾਹੁ ਪੰਨਿਸ ਸੁਪਨੇ ਜੋਊ। ਸਗਰੋ ਕਹਿ ਕੈ ਮੋਹਿ ਸੁਨਾਵਹੁ। ਕਿਮ ਕਿਮ ਹੋਯਹੁ ਸਰਬ ਜਨਾਵਹੁ'॥੧੪॥ਤਬਿ ਸ੍ਰੀ ਰਾਮਰਾਇ ਕਹਿ ਸਾਰਾ।'ਜਮਨਾ ਗਮਨੇ ਸੁਪਨ ਮਝਾਰਾ। ਤਹਿੰ ਕਿਸ਼ਤੀ ਪਰ ਚਢਿ ਕਰਿ ਤਰੇ। ਹਾਥ ਬਿਖੈ ਬਨਸੀ†ਕ ਕਹੁ ਧਰੇ॥੧੫॥ਮਾਰਤਿ ਮੀਨਨਿ ਬਿਚਰਤਿ ਰਹੇ। ਤਹਿੰ ਤੇ ਇਕ ਭੀ ਹਾਥ ਨ ਲਹੇ। ਤਬਿ ਸਿਮਰਨ ਤੁਮ ਕੀਨਿ ਹਮਾਰਾ।–ਹੋਤਿ ਜਿ ਸੰਗ ਲੇਤਿ ਝਖ ਮਾਰਾ' ॥੧੬॥ ਇਮ ਸੁਪਨੋ ਜਾਮਨਿ ਮਹਿੰ ਆਵਾ'। ਸੁਨਤਿ ਸ਼ਾਹੁ ਸਚ ਲਖਿ ਬਿਸਮਾਵਾ।–ਇਨ ਤੇ ਛਪੀ ਨਹੀਂ ਕੋ ਬਾਤ।ਸਮ ਕਰ ਛਲ ਕੋ[1] ਸਭਿ ਬੱਖਯਾਤ–॥ ੧੭॥ ਪੁਨ ਇਕ ਦਿਨ ਗੁਰ ਸੁਤਹਿ ਬੁਲਾਇ। ਰਵਿਤਨੁਜਾ[2] ਜਲ ਦੇਖਨਿ ਜਾਇ। ਗਏ ਤਹਾਂ ਤਟ ਪਰ ਹੁਇ ਖਰੇ। ਕਿਸ਼ਤੀ ਕੋ ਮੰਗਵਾਵਨਿ ਕਰੇ ॥ ੧੮ ॥ ਇਕ ਨੌਕਾ ਢੀ ਨਿਕਟਿ ਪੁਰਾਨੀ।ਸ਼ੀਘ੍ਰ ਚਹਤਿ ਸੋਈ ਤਬਿ ਆਨੀ।ਤਿਸ ਪਰ ਬੈਠੇ ਚਢਿ ਕਰਿ ਦੋਊ। ਅਪਰ ਸਾਥ ਨਹਿੰ ਲੀਨਸਿ ਕੋਊ ॥ ੧੯ ॥ ਜਲ ਜਮਨਾ ਕੋ ਅਤਿ ਸ਼ੈ ਬਾਢਾ। ਬਹੈ ਪ੍ਰਵਾਹਿ ਬੇਗ ਜਿਸ ਗਾਢਾ। ਗਿਰ ਕੈ ਗਿਰ ਕਰਿ[3] ਕਾਠ ਬਿਸਾਲਾ। ਬਹੇ ਜਾਇੰ ਬਹੁ ਬੇਗ ਕਰਾਲਾ ॥ ੨੦॥ ਤਰੀ ਆਪਨੀ ਇਨਹੁੰ ਧਵਾਈ। ਬਡੇ ਕਾਠ ਸੰਗ ਲਾਗਸਿ ਜਾਈ।ਗਈ ਫੂਟ ਤਹਿੰ ਭਏ ਦੁਖੰਡ। ਜਹਾਂ ਬਹਿਤਿ ਹੈ ਨੀਰ ਪ੍ਰਚੰਡ॥੨੧॥ਕਹਯੋ ਸ਼ਾਹੁ 'ਗੁਰ ਸੁਤ! ਸੁਨਿ ਲੇਹੁ।

---

[1]ਠੱਗੀ ਪਕੜਨ ਦਾ ਇਕ ਢੰਗ। [2]ਠੱਗੀ ਮਾਰ ਲੈਂਦਾ। [3]ਰੇਂਬ ਤੇ (ਧਰੇ) ਫਲ ਢਾਂਗ। [1]ਜਮਨਾਂ ਦਾ। [2]ਪਹਾੜ ਦੇ ਉਪਰੋਂ ਡਿੱਗ ਕੇ। *ਇਹ ਦੋਵੇਂ ਟੁਕੜੇ ਅਕਸਰ ਲਿਖਤੀ ਨੁਸਖਿਆਂ ਵਿਚ ਨਹੀਂ ਮਿਲਦੀਆਂ, ਛਪਈ ਦੇ ਕੇਵਲ ਦੋ ਹੀ ਚਰਨ ਮਿਲਦੇ ਹਨ। †ਪਾਃ–ਬਡਸੀ।

ਕਿਸਤੀ ਗਈ ਫੂਟ ਕਰਿ ਏਹੁ। ਏਕ ਖੰਡ ਪਰ ਮੈਂ ਰਹਿ ਗਯੋ। ਦੁਤਿਯ ਖੰਡ ਪਰ ਤੁਮ ਥਿਤ ਭਯੋ॥੨੨॥ ਅਸ ਨ ਹੋਹਿ ਜਲ ਮਹਿੰ ਚਲਿ ਜਾਇੰ। ਜੋਰਹੁ ਕਿਸ਼ਤੀ ਬਾਕ ਅਲਾਇ। ਅਪਰ ਭਰੀ ਨਹਿੰ ਨੇਰੇ ਕੋਊ। ਜਿਸ ਪਰ ਜਾਇ ਚਢਹਿੰ ਹਮ ਦੋਊ॥੨੩॥ਔਰ ਉਪਾਇ ਨ ਕੋਈ ਬਨੈ।ਕਿਸ਼ਤੀ ਜੁਰੈ, ਦੋਹੁ ਬਚ ਭਨੈ'। ਇਮ ਲਚਾਰ ਜਬਿ ਸ਼ਾਹੁ ਨਿਹਾਰਾ। ਗੁਰ ਨੰਦਨ ਤਬਿ ਬਾਕ ਉਚਾਰਾ॥੨੪॥ 'ਜੁਰੀ ਭਰੀ ! ਜਿਮ ਭਰੀ ਅਗਾਰੀ'[1]। ਤਿਮ ਹਮਰੇ ਹਿਤ ਹੋਹੁ ਸੁਖਾਰੀ। ਮਿਲਹਿੰ ਦੁਖੰਡ ਪਰਸਪਰ ਆਇ। ਹਮ ਕੋ ਲੈ ਚਾਲਹੁ ਤਿਸ ਭਾਇ' ॥ ੨੫ ॥ ਇਮ ਜਬਿ ਬਾਕ ਕਹਜੋ ਗੁਰ ਤਾਤ। ਮਿਲੇ ਦੁਖੰਡ ਆਇ ਤਿਸ ਭਾਂਤ। ਪੁਰਬ ਕੇ ਸਮ ਹੈ ਕਰਿ ਚਲੀ। ਜਹਾਂ ਪੂਵਾਹੁ ਬਹੈ ਬਹੁ ਬਲੀ ॥ ੨੬ ॥ ਅਜ਼ਮਤ ਦੇਖਿ ਸ਼ਾਹੁ ਮੁਖ ਪਾਵਾ। –ਆਜ ਨੀਰ ਤੇ ਪ੍ਰਾਨ ਬਚਾਵਾ–।ਅਧਿਕ ਪ੍ਰੇਮ ਕਰਿ ਘਰ ਕੋ ਆਏ। ਬਾਰ ਬਾਰ ਦੇਖਤਿ ਪਤੀਆਏ ॥ ੨੭ ॥ ਪੁਨ ਇਕ ਦਿਨ ਸਤਿਗੁਰ ਸੁਤ ਆਯੋ। ਸ਼ਾਹੁ ਸਭਾ ਮਹਿੰ ਬੈਠਿ ਸੁਹਾਯੋ। ਸਿੱਧਨਿ ਕੇ ਪ੍ਰਸੰਗ ਤਬਿ ਚਾਲੇ। 'ਚਹੈਂ ਜਾਹਿੰ ਦੂਰ,ਤਨ ਨ ਦਿਖਾਲੇ॥੨੮॥ਆਪ ਸਭਿਨਿ ਕੋ ਹੇਰਤਿ ਅਹੈਂ। ਮੈ ਬਿਚਰਹਿੰ ਨਹਿੰ ਕੋਊ ਲਖੈ। ਇੱਤਮਾਦਿਕ ਹੈ ਸ਼ਕਤਿ ਤਿਨਹੁੰ ਕੀ। ਸੇਵਾ ਤੇ ਪ੍ਰਾਪਤੀ ਜਿਨਹੁੰ ਕੀ' ॥੨੯॥ਸੁਨਿ ਉਲਮਾਉ ਬਾਤ ਤਬਿ ਕਹੀ। 'ਇਹ ਤੌ ਸ਼ਕਤਿ ਲੁਕਾਂਜਨ[2] ਮਹੀ। ਜੋ ਇਕਬਾਰ ਬਿਲੋਚਨ ਪਾਵੈ। ਬਿਚਰਤਿ ਸਭਿ ਮਹਿੰ ਕੋ ਨ ਲਖਾਵੈ॥੩੦॥ਕੇਤਿਕ ਇਸ ਕਹੁ ਸਾਧਨ ਕਰੈਂ। ਪ੍ਰਾਪਤਿ ਹੋਤਿ ਸ਼ਕਤਿ ਇਮ ਧਰੈ'। ਕਹਜੋ ਸ਼ਾਹੁ 'ਗਰ ਸੁਤ ਤੇ ਆਨ। ਅਪਰ ਖੋਜੀਅਹਿ ਕਹਾਂ ਮਹਾਨ ॥੩੧॥ ਇਹ ਕਹੁਨਾ ਕਰਿ ਦੇਹਹਿੰ ਮੋਹੀ। ਪਾਉਂ ਨੇਤ੍ਰ ਦੁਰਬੇ ਗਤਿ[3] ਹੋਹੀ'। ਸ਼ਾਹੁ ਲਾਲਸਾ ਪਿਖਿ ਕਰਿ ਘਨੀ। ਛਪਿ ਜੈਬੇ ਕੀ ਗਤਿ ਹੁਇ ਬਨੀ ॥੩੨॥ ਅਪਨਿ ਪਾਸ ਤੇ ਦੀਨਸਿ ਭਾਂਹੀ। ਲੋਕਾਂਜਨ ਸ਼ਕਤੀ ਜਿਸ ਮਾਂਹੀ। ਲੈ ਕਰਿ ਸ਼ਾਹੁ ਹਰਖ ਬਹੁ ਕਿਯੋ। ਨੇਤ੍ਰਹਿੰ ਬਿਖੈ ਡਾਰਿ ਤਬਿ ਲਿਯੋ॥੩੩॥ ਤਤਛਿਨ ਤਹਾਂ ਲੋਪ ਹੁਇ ਗਯੋ। ਅੰਤਹਿਪੁਰਿ ਕੋ ਗਮਨਤ ਭਯੋ। ਜਹਿੰ ਬੇਗਮ ਨਿਜ ਸਹਿਜ ਸੁਭਾਇ।

[1]ਜੁੜ ਰਹੀ ਬੇੜੀ ! (ਜਿਵੇਂ ਤੂੰ) ਮੇਰੇ ਤਰਦੀ ਮੈਂ। [2]ਨਿਗਾਹਾਂ ਦਾ ਸ਼ਰਮਾਂ, ਮੁਸਲਮਾਨ ਇਸ ਨੂੰ ਸੁਰਮਾ ਸੁਲੇਮਾਨੀ ਕਹਿੰਦੇ ਹਨ। ਜੋ ਅੱਖੀਂ ਪਾ ਲਵੇ ਉਹ ਸਭ ਨੂੰ ਦੇਖਦਾ ਹੈ, ਪਰ ਉਸ ਨੂੰ ਕੋਈ ਨਹੀਂ ਦੇਖਦਾ। [3]ਲੁਕਣ ਵਾਲੀ ਗਤੀ।

ਭੁਖਨ ਧਰੇ ਉਤਾਰਿ ਬਨਾਇ ॥ ੩੪ ॥ ਕਿਸ ਕੋ ਤਹਿੰ ਤੇ ਹਾਰ ਉਠਾਯੋ ॥ ਕਰੁਨਾ ਭਰਨ[1] ਕਿਸੁ ਕੋ ਲਜਾਯੋ। ਕਿਨਹੂੰ ਪੈਜੇਬ ਧਨੀ ਸੋ ਲਈ। ਸੀਸ ਫੂਲ ਲੀਨਸਿ ਦੁਤਿ ਮਈ ॥੩੫॥ ਇੱਤਯਾਦਿਕ ਭੁਖਨ ਗਨ ਲਜਾਇਵ। ਰਹਨਿ ਥਾਨ ਅਪਨੇ ਧਰਿਵਾਇਵ। ਪਹਿਰਨਿ ਕੋ ਬੇਗਮ ਜਬਿ ਚਹਾ। ਪਿਖਹਿੰ ਬਿਭੂਖਨਿ,ਪਾਵਹਿੰ ਕਹਾਂ ॥ ੩੬ ॥ ਅਪਨੇ ਅਪਨੇ ਸਭਿਨਿ ਸੰਭਾਰੇ। ਨਹਿੰ ਕਰਿ ਆਏ ਖੋਜਤਿ ਸਾਰੇ। ਅੰਤਹਿਪੁਰਿ ਮਹਿੰ ਮਾਚਜੋ ਰੌਰਾ। ਖੋਜਨਿ ਲਾਗਿ ਸਭੇ ਬਹੁ ਠੌਰਾ ॥੩੭॥–ਦਿਨ ਮਹਿੰ ਆਇ ਕਵਨ ਲੇ ਗਯੋ। ਤਸਕਰ ਕੌਨ ਆਵਤੋ ਭਯੋ। ਧਰੇ ਹੁਤੇ ਹਮ ਦੇਰ ਨ ਲਗੀ। ਕਿਧੌਂ ਲੀਏ ਦਾਸੀ ਕੋ ਭਗੀ[2]–॥ ੩੮ ॥ ਕਰੀ ਸੰਭਾਰਿ ਸਭਿਨਿ ਬਿਧਿ ਘਰ ਕੀ। ਧ੍ਰਾਪਤਿ ਭਈ ਨ ਗਤਿ ਤਸਕਰ ਕੀ। ਕਈ ਲਾਖ ਕੇ ਜ਼ੇਵਰ ਬਨੇ। ਕੋ ਲੇ ਗਯੋ ਬਿਭੂਖਨ ਘਨੇ ॥ ੩੯ ॥ ਤਬੈ ਸ਼ਾਹਿ ਢਿਗ ਦੂਧ ਪਠਵਾਈ। ਅੰਤਹਿਪੁਰਿ ਬਹੁ ਰੌਰ ਮਚਾਈ। ਗਯੋ ਆਪ ਬੇਗਮ ਸਾਮੀਪ। ਜਾਇ ਦਿਖਾਏ ਸਕਲ ਦਿਲੀਪ[3] ॥ ੪੦ ॥ 'ਲੋਕਾਂਜਨ ਮੈਂ ਪਾਇ ਸੁ ਆਯੋ। ਅਪਨੇ ਆਪ ਨ ਕਾਹੁ ਦਿਖਾਯੋ। ਲੈ ਗਮਨਜੋ ਆਭੂਰਨ[4] ਭੂਮਾਰੇ। ਨਿਕਟਿ ਫਿਰਤਿ ਮੁਝ ਨਹੀਂ ਨਿਹਾਰੇ ॥ ੪੧ ॥ ਸ੍ਰੀ ਗੁਰ ਨੰਦਨ ਦੀਨੋ ਜਬੈ। ਪਾਇ ਬਿਲੋਚਨ ਪਰਖਜੋ ਤਬੈ[5]। ਅਜ਼ਮਤ ਦਿਖਰਾਈ ਇਸ ਭਾਂਤਿ। ਕਹਿ ਸੰਤੋਖ ਸਿੰਘ ਬਹੁ ਬੱਖਜਾਤ ॥ ੪੨ ॥ ਇਤਿ ਸ੍ਰੀ ਚਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਸ੍ਰੀ ਗਮਨਾਦਿ' ਪ੍ਰਸੰਗ ਵਰਨਨੰ ਨਾਮ ਏਕ ਉਨ ਪੰਚਾਸਤੀ ਅੰਸੁ ॥ ੪੯ ॥

੫੦. [ਗਊ ਜਿਵਾਈ। ਤਸਬੀ ਦਾ ਚੋਰ। ਮੋਤੀ ਦਿਤਾ]।

ਦੋਹਰਾ ॥ ਇਕ ਦਿਨ ਉਪਬਨ[6] ਗਮਨ ਕਿਯ ਸ਼ਾਹੁ ਸੰਗ ਗੁਰ ਨੰਦ। ਮਨ-ਭਾਵਤਿ ਫਿਰ ਕਰਿ ਭਲੇ ਰਿਦੇ ਅਨੰਦ ਬਿਲੰਦ ॥ ੧ ॥ ਚੌਪਈ ॥ ਮਾਰਗ ਗਮਨੇ ਨਿਕਟੈਂ ਦੋਊ। ਪੀਛੇ ਚਲੇ ਆਇ ਸਭਿ ਕੋਊ। ਅਨਿਕ ਭਾਂਤਿ ਕੀ ਬਾਤਨਿ ਫਲੇ। ਸਤਿਗੁਰ ਸੁਤ ਔ ਨੌਰੰਗ ਮਿਲੇ ॥ ੨ ॥ ਪੰਥ ਪਰੀ ਇਕ ਮਿਰਤਕ ਧੈਨੁ[7]। ਦਿੱਲੀ ਪਤਿ ਦੇਖਤਿ ਭਯੋ ਨੈਨ। ਜਿਹ ਸਮੀਪ ਲਘੁ ਬਤਸ[8] ਖਲਜੋ ਹੈ। ਨਹਿੰ ਕਬਹੂੰ ਮੁਖ ਤ੍ਰਿਨਨਿ ਚਰਜੋ ਹੈ ॥੩॥ ਅਵਿਲੋਕਤਿ ਨੌਰੰਗ ਹੁਇ ਖਰੋ। ਗੁਰ ਸੁਤ ਕੋ ਬਚ ਕਹਿਬੋ ਕਰੋ। 'ਇਸ ਕੋ ਦੇਖਿ

---

[1]ਹੰਨ ਦਾ ਗਹਿਣਾ। [2]ਕੋਈ ਦਾਸੀ ਲੈ ਭੱਜੀ ਹੈ। [3]ਦਿੱਲੀ ਪਤੀ ਨੇ। [4]ਗਹਿਣੇ। [5]ਬਾਗ। [6]ਮੋਈ ਗਊ। [7]ਛੋਟਾ ਜਿਹਾ ਵੱਛਾ।

ਦਯਾ ਉਰ ਆਵੈ। ਛੋਟੋ ਬਤਸ ਅਧਿਕ ਦੁਖ ਪਾਵੈ ॥ ੪ ॥ ਹਮ ਹੈਂ ਤੁਰਕ ਦ੍ਵਸ਼ਨ ਚਿਤ ਹੋਰੇ। ਤੁਮਰੇ ਹਿੰਦੂ ਧਰਮ ਬਟੋਰੇ। ਸੰਕਟ ਬਤਸ ਪਾਇ ਬਹੁਤਰਾ। ਮਿਲਹਿ ਨ ਛੀਰ ਮਾਤ ਜਿਸ ਕੇਰਾ ॥ ੫ ॥ ਹਮਹਿੰ ਰਹਿਮ ਜੋ ਇਤਨਹੁ ਹੋਯਹੁ। ਤੁਮਹਿੰ ਅਧਿਕ ਹੁਇਗੋ ਇਮ ਜੋਯਹੁ'। ਇਸ ਤੇ ਪਰੇ ਧਰਮ ਕਜ਼ਾ ਔਰ। ਦੇਹੁ ਜਿਵਾਇ, ਬਰਹਿੰ ਪੁਨ ਪੌਰ" ॥ ੬ ॥ ਇਮ ਕਹਿ ਸ਼ਾਹੁ ਠਾਂਢ ਹੁਇ ਰਹਯੋ। ਸੁਨਿ ਸ੍ਰੀ ਰਾਮਰਾਇ ਉਰ ਲਹਯੋ।– ਨੌਰੰਗ ਹਠੀ ਰਹਯੋ ਥਿਤ ਹੋਇ। ਬਿਨਾਂ ਜਿਵਾਏ ਚਲਹਿ ਨ ਕੋਇ–॥ ੭ ॥ ਤਿਹ ਛਿਨ ਜਲ ਅਨਵਾਯਹੁ ਪਾਹੂ। 'ਸੱਤਿਨਾਮ' ਕਹਿ ਲਿਯ ਕਰ ਮਾਹੁ। ਛਿਰਕਯੋ 'ਵਾਹਿਗੁਰੂ' ਮੁਖ ਭਾਖਯੋ। 'ਜੀਵਹਿ ਧੇਨੁ' ਮਨੋਰਥ ਰਾਖਯੋ ॥ ੮ ॥ ਸ਼ਾਹੁ ਸਮਾਜ ਸਮੇਤ ਨਿਹਾਰਤਿ। ਉਠੀ ਧੇਨੁ ਨਿਜ ਬਤਸ ਪੁਕਾਰਤਿ। ਸਭਿਹਿਨਿ ਮਨ ਮਹਿੰ ਮਾਨਿ ਅਚੰਭਾ–। ਇਨ ਮਹਿੰ ਅਜ਼ਮਤ ਥਡ ਥਿਨ ਦੰਭਾ–॥ ੯ ॥ ਹਰਖੇ ਬਿਸਮਾਵਤਿ ਬਿਗਸਾਏ। ਸੁਨਯੋ ਸਭਿਨਿ–ਗੋ ਮਰੀ ਜਿਵਾਏ–। ਪਸਰਯੋ ਪੁਰੀ ਮਝਾਰ ਬ੍ਰਿਤਾਂਤ। ਮਿਲਿ ਮਿਲਿ ਜਸੁ ਗਾਵਤਿ ਅਵਦਾਤ' ॥ ੧੦ ॥ 'ਮੁਰਦੇ ਕੋ ਜ਼ਿੰਦਾ ਕਰਿ ਦੇਨਿ। ਇਹ ਤੋ ਅਲਪ ਬਾਤ ਕੁਛ ਹੈ ਨ। ਜਿਸ ਪਿਤ ਗੁਰ ਅਸ ਅਜ਼ਮਤ ਦੀਨਿ। ਸ਼ਾਹੁ ਸਮੀਪ ਪਠਾਵਨਿ ਕੀਨਿ ॥ ੧੧ ॥ ਤਿਨ ਕੀ ਅਧਿਕ ਮਹਾਂ ਵਡਿਆਈ। ਕੌਨ ਸਕਹਿ ਕਹਿ ਜਥਾ ਸੁਹਾਈ। ਧੰਨ ਧੰਨ ਸਤਿਗੁਰੂ ਸੁਜਾਨ। ਜਿਨ ਕਹੁ ਸੁਤ ਅਤਿ ਅਜ਼ਮਤਵਾਨ' ॥ ੧੨ ॥ ਇਮ ਦਿੱਲੀ ਪੁਰ ਮਹਿੰ ਜਸੁ ਹੋਵਾ। ਆਗੇ ਕਰਹਿੰ ਸੁਨਯੋ ਜਿਸ ਜੋਵਾ। ਦੇਸ਼ ਬਿਦੇਸ਼ਨਿ ਮਾਂਹਿ ਬ੍ਰਿਤਾਂਤ। ਜਹਿੰ ਕਹਿੰ ਭਯੋ ਅਧਿਕ ਬੱਖਯਾਤ ॥ ੧੩ ॥ ਪੁਨ ਨਿਜ ਡੇਰਨਿ ਕੋ ਚਲਿ ਆਏ। ਪ੍ਰਵਿਸ਼ਯੋ ਦੁਰਗ ਸ਼ਾਹਿ ਹਰਖਾਏ। ਪੁਨ ਇਕ ਦਿਨ ਮਹਿੰ ਸਭਾ ਪ੍ਰਵੇਸ਼ੇ। ਸ੍ਰੀ ਗੁਰ ਨੰਦਨ ਸੁਜਸੁ ਵਿਸ਼ੇਸ਼ੇ ॥ ੧੪ ॥ ਤਿਸ ਨਿਸ ਭਸਥੀ[3] ਨੌਰੰਗ ਕੇਰੀ। ਅੰਤਹਿਪੁਰਿ ਮਹਿੰ ਖੋਇ, ਨ ਹੇਰੀ। ਲਈ ਚੁਰਾਇ ਨਹੀਂ ਕਿਤ ਪਾਈ। ਲਾਖਹੁ ਧਨ ਕੋ ਖਰਚ ਬਨਾਈ ॥ ੧੫ ॥ ਅਨਿਕ ਜਵਾਹਿਰ ਜਿਸ ਮਹਿੰ ਲਾਗੇ। ਜ਼ਾਹਰ ਜਗਮਗ ਜੋਤਿ ਸੁ ਜਾਗੇ। ਜਿਹ ਸਮਾਨ ਕਿਤ ਪੱਯਤਿ ਨਾਂਹੀ। ਸ਼ਾਹੁ ਜਤਨ ਤੇ ਰਾਖਹਿ ਪਾਹੀ ॥ ੧੬ ॥ ਜਥਿ ਸਤਿਗੁਰ ਨੰਦਨ

---

[1]ਦ੍ਰਿਢ ਨਿਖਣ ਨਾਲ। [2]ਫਿਰ (ਅਸੀਂ ਸ਼ਹਿਰ ਨੂੰ) ਦਰਵੇਸ਼ਾਂ ਵਜ਼ੀਏ। [3]ਉੱਜਲ। [4]ਮਾਲਾ।

ਢਿਗ ਗਏ। ਸਾਦਰ ਬੋਲਿ ਬਿਠਾਵਤਿ ਭਏ। ਲਗਸੋ ਬਤਾਵਨ ‘ਤਸਥੀ ਗਈ। ਅੰਤਹਿਪੁਰ ਗਮਨਸੋ ਨਿਸ ਭਈ ॥੧੭॥ ਹੁਤੀ ਹਾਥ ਮਹਿੰ ਜ ਮੈਂ ਗਯੋਖਾਨ ਪਾਨ ਨਿੰਦ੍ਰਾ ਬਸਿ ਭਯੋ। ਅੰਤਰ ਕੀ ਕਿਨ ਲੀਨਿ ਦੁਰਾਈ। ਜਾਗਸੋ ਬਹੁਰਿ ਹਾਥ ਨਹਿੰ ਆਈ ॥੧੮॥ ਬੇਗਮ ਆਦਿਕ ਦਾਸੀ ਬ੍ਰਿੰਦ। ਕਹਿ ਸਭਿ ਸੋਂ ਛਰ ਦੀਨਿ ਬਿਲੰਦ। ਨਹਿੰ ਕਿਨ ਮਾਨੀ,ਦਈ ਨ ਫੇਰੈ[1]। ਲਾਖਹੁੰ ਧਨ ਜਿਹ ਲਗਸੋ ਬਛੇਰ ॥ ੧੯ ॥ ਇੰਹ ਸਮਾਨ ਪੱਯਤਿ ਨਹਿੰ ਆਨ। ਬਛੇ ਜਤਨ ਤੇ ਆਇਸਿ ਪਾਨ। ਆਦਿ ਨਜ਼ੂਮੀ ਜੋਤਿਕ ਸਯਾਨੇ। ਸਭਿ ਪਚ ਰਹੇ, ਨ ਕਿਸ ਢਿਗ ਮਾਨੇ[2] ॥ ੨੦ ॥ ਆਪ ਬਤਾਵਹੁ ਗੇ ਜਬਿ ਭਾਂਹੀ। ਤਬਿ ਪ੍ਰਾਪਤਿ ਹੈ ਹਮ ਕਰ ਮਾਂਹੀ। ਨਾਂਹਿ ਭ ਗਈ ਨ ਪਾਵਹਿ ਕੋਈ। ਜਿਹ ਸਮ ਅਪਰ ਨ ਕਸੋਂਹੂੰ ਹੋਈ ॥ ੨੧ ॥ ਬਨਹਿ ਨ ਤੈਸੀ ਬਹੁ ਧਨ ਲਾਗੇ। ਜਰੇ ਜਵਾਹਰ ਜ਼ਾਹਰ ਜਾਗੇ[3]। ਸੁਨਿ ਸ਼੍ਰੀ ਰਾਮ-ਰਾਇ ਤਬਿ ਕਹੀ। ‘ਅੰਤਹਿ ਪੁਰ ਮਹਿੰ ਤਸਥੀ ਰਹੀ ॥ ੨੨ ॥ ਅਮਕੀ ਬੇਗਮ ਨੇ ਕਰ ਲੀਨੀ। ਧਰੀ ਚੁਰਾਇ ਨ ਕਿਨਹੂੰ ਚੀਨੀ। ਤਿਸ ਕੇ ਘਰ ਅੰਤਰ ਘਰ ਜੋਇ। ਦੱਖਣ ਦਿਸ਼ਿ ਕੀ ਭੀਤੀ[4] ਜੋਇ ॥ ੨੩ ॥ ਤਹਾਂ ਤਾਕ ਇਕ ਗੁਪਤ ਨਿਹਾਰਹੁ। ਤਿਸ ਮਹਿੰ ਰਾਖੀ ਜਾਇ ਸੰਭਾਰਹੁ[5]। ਸਕਲ ਪਤੇ ਸੁਨਿ ਨੌਰੰਗ ਗਯੋ। ਘਰ ਮਹਿੰ ਘਰ ਸੁ ਪ੍ਰਵੇਸ਼ਹਿ ਕਿਯੋ ॥੨੪॥ ਖਰੇ ਹੋਇ ਸੋ ਤਾਕ ਖੁਲ੍ਹਾਯੋ। ਅੰਤਰ ਤੇ ਸੰਪੁਟ ਨਿਕਸਾਯੋ। ਤਿਸ ਮਹਿੰ ਤੇ ਤਸਥੀ ਨਿਕਸੀ ਹੈ। ਜੋਤਿ ਜਵਾਹਰ ਕੀ ਬਿਗਸੀ ਹੈ ॥ ੨੫ ॥ ਹਰਖਸੋ ਸ਼ਾਹੁ ਸਭਾ ਲੈ ਆਯੋ। ਕਰ ਮਹਿੰ ਧਰਿ ਸਭਿ ਕੋ ਦਿਖਰਾਯੋ‘ਗੁਰ ਨੰਦਨ ਜੋ ਨਹੀਂ ਬਤਾਵੈ। ਤੌ ਤਸਥੀ ਇਹ ਹਾਥ ਨ ਆਵੈ ॥ ੨੬ ॥ ਐਸੇ ਗੁਪਤ ਸਥਲ ਮਹਿੰ ਧਰੀ। ਨਹਿੰ ਕਸੋਂਹੂੰ ਜਹਿੰ ਹੇਰਨਿ ਕਰੀ[6]। ਇਮ ਗੁਰ ਸੁਤ ਕੋ ਕਰਹਿ ਸਰਾਹਨਿ। ਜਿਸ ਤੇ ਹੁਇ ਦੁਰਜਨ ਉਰ ਦਾਹਨ ॥ ੨੭ ॥

ਪੁਨ ਇਕ ਦਿਨ ਮਹਿੰ ਸਭਾ ਲਗਾਈ। ਸਭਿ ਉਮਰਾਵ ਮਿਲੇ ਸਮੁਦਾਈ। ਤਬਿ ਅੰਗ੍ਰੇਜ਼ ਪੁਰੀ ਮਹਿੰ ਆਵਾ। ਮਿਲਨਿ ਸ਼ਾਹਿ ਸੋਂ ਭਾਖਿ ਪਠਾਵਾ ॥ ੨੮ ॥ ਵਸਤੁ ਅਜਾਇਬ ਲੇ ਕਰਿ ਸੋਇ। ਆਯੋ ਸਭਾ ਬੀਚ ਅਵਿਲੋਇ।

---

[1]ਮੋੜਕੇ ਨਹੀਂ ਦਿਤੀ। [2](ਮਾਲਾ) ਕਿਸ ਦੇ ਪਾਸ ਹੈ ? (ਨਜ਼ੂਮੀ ਆਦਿਕ) ਸਾਰੇ ਖਪ ਰਹੇ, ਕੋਈ (ਮਾਣੇ=) ਅਨੁਮਾਨ ਨਾ ਲਾ ਸਕਿਆ। [3]ਕੰਧ। [4]ਜਿੱਥੇ ਕਿਸੇ ਤਰ੍ਹਾਂ ਦਿਖ ਨਹੀਂ ਸੀ ਸਕਦੀ।

ਦੇ ਕਰਿ ਨੌਰੰਗ ਕੋ ਤਬਿ ਮਿਲਨੋ। ਮੋਤੀ ਏਕ ਮਨਹੁੰ ਕਿਨ ਢਲਨੋ॥੨੯॥ ਬ੍ਰਤਲਾਕਾਰ[1] ਏਕ ਸਮ ਸਾਰੋ। ਕਰ ਪਰ ਧਰਨੋ ਦਿਪੈ ਉਜੀਆਰੋ। ਜੋ ਮੁਕਤਾ ਕੇ ਗੁਨ ਸਮੁਦਾਯਾ। ਸੋ ਤਿਸ ਬਿਖੇ ਮਹਾਂ ਦਿਪਤਾਯਾ॥ ੩੦॥ ਅਪਰ ਵਸਤੁ ਬਹੁ ਮੋਲੀ ਦੈ ਕੈ। ਮਿਲਨੋ ਸ਼ਾਹੁ ਬਹੁ ਲਿਯੋ ਰਿਝੈ ਕੈ। ਜੋ ਕਾਰਜ ਤਿਸ ਕੋ ਕਰਿ ਦੀਨਾ। ਪੁਨ ਅੰਗ੍ਰੇਜ਼ ਪਯਾਨੋ ਕੀਨਾ॥ ੩੧॥ ਤਿਸ ਪਸ਼ਚਾਤ ਸੁ ਮੁਕਤਾ ਲੈ ਕੈ। ਬੇਗਮ ਨਿਕਟਿ ਗਯੋ ਹਿਤ ਕੈ ਕੈ। ਅਧਿਕ ਸਨੇਹ ਜਾਂਹਿ ਸੰਗ ਲਾਗਾ। ਤਿਸਹਿ ਦਿਖਾਯਹੁ ਧਰਿ ਕਰਿ ਆਗਾ॥੩੨॥ 'ਭੂਖਨ ਬਿਖੈ ਪਹਿਰ ਇਹ, ਪਤਾਰੀ! ਜਿਸ ਤੇ ਹੋਇ ਜ਼ਿਬਾਇਸ਼[2] ਭਾਰੀ। ਦੂਰ ਦੇਸ਼ ਤੇ ਆਨਨੋ ਏਹੀ। ਅਧਿਕ ਪਤਾਰ ਸਭਿ ਬੇਗਮ ਤੇਹੀ'॥ ੩੩॥ ਦੇਖਤਿ ਹੀ ਮੁਕਤਾ ਹਰਖਾਈ। ਅਧਿਕ ਆਬ, ਸਮ ਏਕ ਗੁਲਾਈ। 'ਸੁਨਹੁ ਸ਼ਾਹੁ ਜੀ! ਹੈ ਇਹੁ ਨੀਕੋ। ਤਉ ਮਨੋਰਥ ਪੁਰਹੁ ਨ ਜੀ ਕੋ॥ ੩੪॥ ਇਕ ਮੁਕਤਾ ਤੇ ਹੋਇ ਨ ਕਾਮਾ। ਨਥ ਮਹਿੰ ਕਨੇਂ ਲਾਗਹਿ ਅਭਿਰਾਮਾ। ਯਾਂਤੇ ਇਸ ਜੋਟੀ ਕੋ ਔਰ। ਕਰਹੁ ਖੁਜਾਵਨਿ ਹੈ ਜਿਸ ਠੌਰ॥੩੫॥ ਪੁਨ* ਇਹ ਸਜਹਿ ਪਰਹਿ ਨਥ ਮਾਂਹੀ'। ਸੁਨਤਿ ਸ਼ਾਹੁ ਕਹਿ 'ਦੂਸਰ ਨਾਂਹੀ। ਸਾਗਰ ਟਾਪੂ ਤੇ ਇਹ ਆਯੋ। ਆਨ ਸਥਾਨ ਨਹੀਂ ਅਸ ਪਾਯੋ'॥ ੩੬॥ ਚਿਤਵਤਿ ਚਿਤ ਮਹਿੰ–ਕਿਤ ਤੇ ਪਾਊਂ?। ਥਿਕਤਿ ਹੋਇ[3], ਦੇ ਦਰਬ ਮੰਗਾਊਂ–'। ਬੇਗਮ ਸੰਗ ਕਹਤਿ ਭਨੋ ਸ਼ਾਹੁ। 'ਖੁਜਵਾਵਹੁੰ ਪ੍ਰਾਪਤਿ ਥਲ ਜਾਂਹੁ'॥੩੭॥ ਤਬਿ ਅਗਲੇ ਦਿਨ ਸਭਾ ਲਗਾਈ। ਭਏ ਸਭਾਸਦ ਮਿਲਿ ਸਮੁਦਾਈ। ਪੁਨ ਸ਼੍ਰੀ ਰਾਮਰਾਇ ਚਲਿ ਆਯੋ। ਸਾਦਰ ਸ਼ਾਹੁ ਕਹਨੋ ਬੈਠਾਯੋ॥੩੮॥ ਦੇਖਤਿ ਹੀ ਮਨ ਮਹਿੰ ਢੁਰਿ ਆਈ। –ਇਨ ਤੇ ਮੁਕਤਾ ਲੇਹੁੰ ਮੰਗਾਈ–। ਗੁਰਸੁਤ ਸੋਂ ਤਬਿ ਸ਼ਾਲ ਬਖਾਨਾ। ਤਿਸ ਮੁਕਤਾ ਕੋ ਧਰਿ ਨਿਜ ਪਾਨਾ[4]॥ ੩੯॥ 'ਅਸ† ਇਕ ਅਪਰ ਮਿਲੈ ਇਸ ਸਾਥ। ਦੇਹਿ ਜ਼ਿਬਾਇਸ਼ ਪਰਿ ਕੈ ਨਾਥ[5]। ਖੋਜੇ ਕਿਤ ਹੂੰ ਹਾਥ ਨ ਆਵੈ। ਜਾਚਨੋ ਦਰਬ ਦੇਉਂ ਜੋ ਪਾਵੈ॥ ੪੦॥ ਯਾਂਤੇ ਤੁਮ ਮੁਕਤਾ ਇਕ ਲਯਾਵਹੁ। ਸਦਨ ਆਪ ਕੇ ਹੋਇ ਮੰਗਾਵਹੁ। ਤੁਮਰੋ ਬਡੋ ਗੁਰੂ ਜੋ ਭਯੋ। ਸ਼੍ਰੀ ਹਰਿਗੋਬਿੰਦ ਨਾਮ ਜੁ ਥਯੋ॥੪੧॥ ਮੁਹਿ ਦਾਦਾ ਕਹੁ ਦੀਨਸਿ ਮਾਲਾ।

[1]ਗੋਲਾਕਾਰ। [2]ਫਬਨ, ਸਜਾਵਟ, ਦੁਤੀ। [3]ਨੇ ਵਿਕਦਾ ਹੋਵੇ। [4]ਹੱਥ ਉੱਤੇ ਧਰ ਕੇ। [5]ਨੱਥ ਵਿਚ ਪੋ ਕੇ।

*ਪਾ:–ਜਗ। †ਪਾ:–ਇਸ।

ਅਦਭੁਤ ਮਣਕੇ ਸੁਨੇ ਬਿਸਾਲਾ। ਇਕਸੌ ਚਾਰ ਹੁਤੇ ਗਿਨਤੀ ਮੈਂ। ਖੋਜਿ ਥਕੇ ਨਹਿੰ ਕਿਤਹੂੰ ਲਹੀ ਮੈਂ ॥ ੪੨ ॥ ਹੋਇ ਆਪ ਕੇ ਘਰ ਮੁਕਤਾ ਕੋ[1]। ਇਹ ਸਮ ਦਿਹੁ ਮੰਗਾਇ ਕਹਿ ਤਾਂਕੋ'।ਸੁਨਿ ਸ਼੍ਰੀ ਰਾਮਰਾਇ ਕਹਿ 'ਦੈ ਹੌਂ। ਪ੍ਰਾਤਿ ਕਚਹਿਰੀ ਮੈਂ ਲੈ ਐ ਹੌਂ' ॥ ੪੩ ॥ ਅਸ ਕਹਿ ਆਗਲ ਦਿਨ ਲੈ ਗਯੋ। ਤਿਹ ਕੇ ਸਦ੍ਰਸ ਮਿਲਾਵਤਿ ਭਯੋ। ਰੰਗ ਰੂਪ ਆਕ੍ਰਿਤ[2] ਮਹਿੰ ਜੈਸੇ। ਦੂਸਰ ਦਯੋ ਸ਼ਾਹੁ ਕੋ ਤੈਸੇ ॥੪੪॥ ਨੌਰੰਗ ਹਰਖ ਕਰਜੋ ਲੈ ਗਯੋ। ਬੇਗਮ ਕੋ ਪਹਿਰਾਵਤਿ ਭਯੋ। ਕਵਿ ਸੰਤੋਖ ਸਿੰਘ ਉਸਤਤਿ ਕੀਨਿ। ਅਜ਼ਮਤ ਕੋ ਮੁਕਤਾ ਰਚਿ ਦੀਨਿ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮਿ ਰਾਸੇ 'ਰਾਮਰਾਇ' ਪ੍ਰਸੰਗ ਵਰਨਨੰ ਨਾਮ ਪੰਚਾਸਤੀ ਅੰਸੂ ॥ ੫੦ ॥

੫੧. [ਖਾਧਾ ਹੋਇਆ ਦੋਸ਼ਿਆ। ਖਟ ਰੁਤਾਂ ਦੇ ਮੇਵੇ ਇਕੱਠੇ। ਅੱਗ ਤੇ ਬਾਗ]।

ਦੋਹਰਾ ॥ ਪੁਨ ਇਕ ਦਿਨ ਆਏ ਸਭਾ ਨੰਦਨ ਸ਼੍ਰੀ ਹਰਿਰਾਇ।ਸਨਮਾਨਤਿ ਨੌਰੰਗ ਤੇ ਬੈਠੇ ਮੋਦ ਉਪਾਇ ॥ ੧ ॥ ਚੌਪਈ ॥ ਕਹਤਿ ਸ਼ਾਹਿ 'ਹਮ ਖਾਧੋ ਆਜ। ਦਿਹੁ ਬਤਾਇ ਸੋ ਸਭਾ ਸਮਾਜ। ਕਿਤਿਕ ਭਾਂਤਿ ਕੋ ਆਮਿਖ ਖਾਧੋ। ਅਪਰ ਵਸਤੁ ਕਯਾ ਮੁਖ ਮਹਿੰ ਪਾਧੋ ॥੨ ॥ ਤੁਮ ਕਹੁ ਬਡੀ ਬਾਤ ਨਹਿੰ ਕੋਈ। ਦੇਹੁ ਬਤਾਇ ਤ੍ਰਿਕਾਲ ਜੁ ਹੋਈ[3]। ਤਊ ਆਜ ਕੋ ਅਚਨੋ ਜੁ ਖਾਨਾ। ਆਪ ਸੁਨਾਵਹੁ ਸਭਿ ਕੋ ਕਾਨਾ' ॥ ੩ ॥ ਸੁਨਿ ਸ਼੍ਰੀ ਰਾਮਰਾਇ ਬਚ ਸ਼ਾਹੂ। ਕਰੇ ਬਤਾਵਨਿ ਜੋ ਕਿਛ ਖਾਹੂ। 'ਪੰਚ ਤਰਹਿ ਕੋ ਆਮਿਖ ਖਾਧੋ। ਤੀਨ ਰੀਤਿ ਓਦਨ[4] ਮਿਲਵਾਧੋ॥੪॥ਚਾਰ ਬਿਧਿਨਿ ਕੇ ਫਲ ਸ਼ੁਭ ਖਾਏ'। ਇੱਤਯਾਦਿਕ ਸਭਿ ਅਪਰ ਬਤਾਏ। ਜਿਤੀ ਬੇਰ ਮੁਖ ਧੋਯਹੁ ਪਾਨੀ। ਭੋਜਨ ਕਰਤਿ ਕਹੀ ਜਿਮ ਬਾਨੀ ॥ ੫ ॥ ਜੇ ਸਮੀਪ ਪਾਚਕ[5] ਸੁ ਬਤਾਏ।ਦਾਸ ਨਿਕਟਿ ਕੇ ਸੋ ਗਿਨਵਾਏ।ਬਾਸਨ ਧਰੇ ਅਗਾਰੀ ਜੇਤੇ।ਭਿੰਨ ਭਿੰਨ ਭਾਖੇ ਤਬਿ ਤੇਤੇ ॥ ੬ ॥ ਅਚਨੋ ਜੁ ਥੋੜਾ, ਸੋ ਕਹਿ ਦੀਨਿ। ਅਪਰ ਸੁਨਾਏ ਗ੍ਰਾਸ ਜਿ ਕੀਨਿ। ਇਸ ਪ੍ਰਕਾਰ ਜਬਿ ਦਿਯੋ ਬਤਾਈ।ਸੁਨਿ ਸੁਨਿ ਸ਼ਾਹੁ ਸਭਾ ਬਿਸਮਾਈ ॥੭॥–ਮਨਹੁੰ ਨਿਕਟਿ ਬੈਠੇ ਇਨ ਗਨੇ। ਜਨੋਂ ਕੀ ਭਨੋਂ ਸਗਰੀ ਬਿਧਿ ਭਨੇ। ਮਹਿਦ ਸ਼ਕਤਿ ਕੁਛ ਲਖੀ ਨ ਜਾਇ–ਨੌਰੰਗ ਸੁਨਿ ਸੁਨਿ ਹਰਖ ਉਪਾਇ ॥੮॥ ਪੁਨ ਫਲ ਖੈਬੇ ਕੀ ਬਹੁ ਬਾਤ। ਸਭਾ ਬਿਖੈ ਪਰਬ੍ਰਤਜੋ ਬ੍ਰਿਤਾਂਤ। ਕੋ ਕਿਸ ਫਲਹਿ ਸਰਾਹਤਿ ਭਯੋ। ਕਿਸਹੂੰ

[1]ਕੋਈ। [2]ਆਕਾਰ। [3]ਜਿੰਨਾਂ ਕਾਲਾਂ ਵਿਚ ਜੋ ਕੁਛ ਹੁੰਦਾ ਹੈ। [4]ਚਾਵਲ। [5]ਰਸੋਈਏ।

ਅਪਰ ਸ੍ਵਾਦ ਕਹਿ ਦਿਯੋ॥੯॥ਖਸ਼ਟ ਰੁਤਨਿ ਕੇ ਜੇ ਫਲ ਅਹੈਂ।ਭਿੰਨ ਭਿੰਨ ਸ੍ਵਾਦ ਰੁ ਗੁਨ ਕਹੈਂ। ਭਇ ਮੁਸਕਾਵਤਿ ਸ਼ਾਹਿ ਬਖਾਨਾ। 'ਸੁਨਹੁ ਗੁਰੂ ਸੁਤ ਅਜ਼ਮਤਵਾਨਾ ! ॥੧੦॥ ਤੁਮ ਸਮਾਨ ਮੈਂ ਅਪਰ ਨ ਜਾਨਾ। ਚਹਹੁ ਕਰਹੁ ਤੁਮ ਮਹਿਦ ਮਹਾਨਾ।ਇਕ ਅਭਿਲਾਖਾ ਮੁਝ ਮਨ ਮਾਂਹੁ। ਸੋ ਅਬਿ ਕਹੌਂ ਆਪਕੇ ਪਾਹੂ॥੧੧॥ ਖਸ਼ਟ ਰੁਤਨਿ ਕੇ ਮੇਵੇ ਜੇਈ। ਫਲ ਅਰੁ ਫੂਲ ਸਕਲ ਅਬਿ ਤੇਈ। ਏਕ ਬਾਰ ਹੀ ਅਬਿ ਦਿਖਰਾਵਹੁ।ਮਨ ਭਾਵਤਿ ਮੁਝ ਦੇਹੁ ਖੁਵਾਵਹੁ' ॥੧੨॥ ਸੁਨਿ ਸ੍ਰੀ ਰਾਮਰਾਇ ਬਚ ਭਾਖਾ।'ਹਮ ਕਰਿ ਦੇਹਿੰ ਪੂਰ ਅਭਿਲਾਖਾ'। ਫਲ ਰਸਾਲ ਆਦਿਕ ਮੰਗਵਾਏ। ਸ਼ਾਹੁ ਅਗਾਰੀ ਭੇ ਸਮੁਦਾਏ ॥ ੧੩ ॥ ਨਿਜ ਕਰ ਤੇ ਗੁਰ ਸੁਤ ਧਰਿ ਦੇਤਿ। ਹੋਤਿ ਪ੍ਰਮੋਦ ਸ਼ਾਹਿ ਸਭਿ ਲੇਤਿ।ਜਾਮਨ,ਖਿਰਨੀ, ਰੁਚਿਰ ਖਜੂਰ।ਆੜੂ,ਆਮਰੂਦ ਫਲ ਰੂਰ ॥ ੧੪ ॥ ਕਟਲ[1], ਬਢਲ[2] ਅਰ ਸੇਉ, ਅਨਾਰ। ਖਰਬੂਜੇ, ਖਾਰਕ[3], ਸਹਕਾਰ[4]। ਸੰਗਤਰੇ,ਨਿੰਬੂ,ਨੌਰੰਗੀ। ਕਦਲੀ[5]ਫਲ,ਅੰਗੂਰ ਸੁਰੰਗੀ॥੧੫॥ ਖੋਪਾ, ਜ਼ਰਦਾਲੂ, ਨਸ਼ਪਾਤੀ। ਦਾਖ, ਬਦਾਮ, ਸਰਸ[6] ਬਹੁ ਜਾਤੀ। ਬਦਰੀ ਫਲ[7], ਤਰਬੂਜ, ਬਟੀਕ[8]। ਸਰਦੇ ਮੰਗਵਾਏ ਇਕ ਅੰਕ[9]॥੧੬॥ ਤੁਰਸ਼ ਫਾਲਸੇ, ਕੰਦਬਿਦਾਰੀ। ਜ਼ਿਮੀਕੰਦ[10] ਫਲਹਰ ਤਿਸ ਬਾਰੀ[11]। ਅਪਰ ਕਹਾਂ ਲਗਿ ਕਹਿੰ ਫਲ ਜਾਤੀ। ਧਰੇ ਸ਼ਾਹੁ ਆਗੇ ਬੱਖਜਾਤੀ॥੧੭॥ ਫਲ ਸਮੂਹ ਬਿਦਤਾਏ ਜਜੋਂ ਜਜੋਂ। ਅਚਰਜ ਹੋਤਿ ਸਭਿਨਿ ਮਤਿ ਤਜੋਂ ਤਜੋਂ। ਬ੍ਰਿੰਦ ਫਲਨਿ ਕੋ ਸ਼ਾਹੁ ਅਗਾਰੀ।ਦਿਖਤਿ, ਨ ਲਖੀ ਜਾਇ, ਮਤਿ ਹਾਰੀ॥੧੮॥–ਬੈਠੇ ਕਿਤ ਤੇ ਏਹ ਮੰਗਾਏ।ਹੋਤਿ ਬਲਾਇਤ ਮੈਂ, ਸੋ ਆਏ। ਖਸ਼ਟ ਰੁਤਨਿ ਕੇ ਉਪਜਨ ਵਾਰੇ। ਇਕ ਦਿਨ ਭੇ ਸਭਿ ਸਭਾ ਨਿਹਾਰੇ–॥ ੧੯ ॥ ਅਧਿਕ ਪ੍ਰਸੰਨ ਸ਼ਾਹੁ ਹੁਇ ਰਹਜੋ। ਗੁਰਸੁਤ ਕੋ ਜਸੁ ਬਹੁ ਮੁਖ ਕਹਜੋ। ਅਧਿਕ ਸ੍ਵਾਦ ਜਾਬ ਲੈ ਕਰਿ ਖਾਏ। ਬਹੁਤ ਸਰਾਹ ਸ੍ਵਾਦ ਸਮੁਦਾਏ ॥ ੨੦ ॥ 'ਬਹੁ ਉਪਬਨ ਫਲ ਅਚੇ ਜੁ ਆਗੇ। ਤਿਨ ਕੋ ਨਹੀਂ ਸ੍ਵਾਦ ਅਸ

[1]ਕਟਹਰ। [2]ਢੇਉ। [3]ਫੂਹਾਦੇ। [4]ਕਲਮੀ ਅੰਬ [ਮਿਸ:, ਸਹਕਾਰ]। [5]ਕੇਲੇ। [6]ਵਧੀਆ। (ਅ) ਸਹਤ ਰਸ ਵੇ। [7]ਬੇਰ। [8]ਇਕ ਤਰ੍ਹਾਂ ਦੀ ਨਾਖ। [9]ਇਕੋ ਵੇਰੀ। [10]ਜ਼ਿਮੀਕੰਦ ਤੇ ਕੰਦਬਿਦਾਰੀ ਜੜ੍ਹ ਰੰਢਾਂ ਹਨ, ਪਹਿਲੀ ਤਰਕਾਰੀ ਦੇ ਕੰਮ ਤੇ ਦੂਜੀ ਚਯਦਨ ਪਾਕ ਤੇ ਦੋਹ ਦਵਾਈਆਂ ਵਿਚ ਪੈਂਦੀ ਹੈ। [11]ਫਲਹਰ ਤਿਸ ਬਾਰੀ=ਬਨ ਦੇ ਫਲ ਉਸੇ ਵੇਲੇ [ਤਿੰ, ਫਲਹਰੀ=ਬਨ ਦੇ ਫਲ। ਫੂਲ। ਮੇਵੇ]। (ਅ) ਹਰਿਤ ਸਬਾਰੀ=ਹਰੇ ਤੇ ਗਿੱਲੇ [ਸਬਾਰੀ=ਪਾਣੀ ਵਾਲੇ]।

ਲਾਗੀ। ਅਧਿਕ ਮਧੁਰਤਾ ਅਰੁ ਤੁਰਸ਼ਾਈ। ਅਚਹਿ ਅਜਾਇਬ ਕਹਨ ਨ ਜਾਈ' ॥ ੨੧ ॥ ਕਤਹੁੰ ਨ ਸ਼ਾਹਿ ਇਤੇ ਫਲ ਖਾਏ। ਰੁਚਿ ਸੋਂ ਅਰਹਿ ਅਧਿਕ ਮਧੁਰਾਏ। ਸਭਾ ਬਿਖੈ ਸਭਿਹਿਨਿ ਕੌ ਦੀਨੇ। ਅਚਹਿੰ ਸ੍ਵਾਦ ਕੁਛ ਪਰਹਿ ਨ ਚੀਨੇ ॥ ੨੨ ॥ ਹੁਇ ਅਚਰਜ ਭਖਿ ਸ਼ਾਹ ਉਚਾਰਾ। 'ਕ੍ਹਾਂ ਲਗਜੋ ਅਸ ਬਾਗ ਉਦਾਰਾ?ਜਿਸ ਮਹਿੰ ਤੇ ਅਸ ਫਲ ਮੰਗਵਾਏ।ਖਟ ਰੁਤ ਕੇ ਇਕ ਦਿਨ ਮਹਿੰ ਖਾਏ ॥੨੩॥ ਅਸ ਉਪਬਨ ਦਿਖਰਾਵਹੁ ਮੋਹੀ।ਤੁਰਸ਼ ਮਧੁਰਫਲ ਸ੍ਵਾਦਲ ਹੋਹੀ।ਤਿ ਸਕੀ ਪੌਧ[1] ਲਹੈਂ ਸਮੁਦਾਈ[2]।ਅਪਨੇ ਬਾਗਨਿ ਦੇਹੁੰ ਲਗਾਈ॥੨੪॥ਅਧਿਕ ਦੂਰ ਹੁਇ ਮਨੁਜ ਪਠਾਵਹੁੰ।ਹਮਰੇ ਹਿਤ ਲਘੁ ਬੂਟ ਮੰਗਾਵਹੁ।ਅਦਭੁਤ ਸ੍ਵਾਦ ਲਗਹਿ ਫਲ ਜੋਇ। ਨਿਤ ਬੈਬੇ ਹਿਤ ਹਮ ਕੌ ਹੋਇੰ ॥੨੫॥ ਸੁਨਿ ਸ੍ਰੀ ਰਾਮਰਾਇ ਨੇ ਭਾਖਾ। 'ਜੋ ਅਸ ਬਾਗ ਪਿਖਨਿ ਅਭਿਲਾਖਾ। ਸੋ ਹਮ ਤੁਮ ਕੌ ਦੇਹਿੰ ਦਿਖਾਈ। ਤਹਿ ਕੀ ਪੌਧ[1] ਨ ਕਿਨਹੂੰ ਪਾਈ ॥੨੬॥ ਇਕ ਸਤਿਗੁਰ ਕੇ ਘਰ ਹੀ ਰਹੈ।ਅਪਰਨਿ ਕੌ ਅਧਿਕਾਰ ਨ ਅਹੈ।ਜਸ ਅਚਰਜ ਫਲ ਪਿਖੇ ਰੁ ਖਾਏ।ਤਸ ਅਚਰਜਕੌ ਬਾਗ ਲਗਾਏ॥੨੭ ॥ਸਾਵਧਾਨ ਹੁਇ ਦੇਖਹੁ ਨੈਨ। ਇਮ ਕਹਿ ਕਰਿ ਗੁਰ ਨੰਦਨ ਬੈਨ। ਕੁਛ ਅਕਾਸ਼ ਲਗਿ ਦ੍ਰਿਸ਼ਟਿ ਲਗਾਈ। ਪ੍ਰਥਮ ਸਭਿਨਿ ਅਗਨੀ ਦ੍ਰਿਸ਼ਟਾਈ ॥ ੨੮ ॥ ਸ਼ਾਹੁ ਸਮੇਤ ਸਭਾ ਕੇ ਦੇਖਹਿੰ। ਹੁਇ ਭੂਸ਼ਨ ਬਿਸਮਾਇ ਬਿਸੇਖਹਿੰ।ਅਰਧਕੋਸ ਲੌ ਜ੍ਵਲਤੀ ਆਗ।ਤਿਸਕੇ ਉਪਰ ਸੁੰਦਰ ਬਾਗ॥੨੯ ॥ ਬਿਗਸੇ ਰੰਗ ਰੰਗ ਕੇ ਫੂਲ। ਹਰੇ ਹਰੇ ਦਲ ਮੋਟੇ ਮੂਲ[3]। ਪਾਕੇ ਫਲ ਕੇ ਗੁੱਛੇ ਘਨੇ। ਪੀਤ ਰਕਤ ਦੀਖਤਿ ਰਸ ਸਨੇ ॥ ੩੦ ॥ ਏਕਸਾਰ ਤਸ ਪੰਕਤਿ ਠਾਂਢੀ। ਜ੍ਵਲਤਿ ਅਗਨਿ ਨੀਚੇ ਜਿਸ ਗਾਢੀ।ਦਲ ਸੰਘਨੇ ਮੰਜਰੀ[4] ਜੁਤਿ ਸੋਹੇ। ਆਂਖ ਮੋਰ[5] ਜੁਤਿ ਪਿਖਿ ਮਨ ਮੋਹੇ ॥ ੩੧ ॥ ਸਰਬ ਜਾਤਿ ਕੇ ਤਰੁਵਰੁ ਖਰੇ।ਨਾਮ ਕੌਨ ਲੇ ਗਿਨਤੀ ਕਰੇ।ਦੇਖਤਿ ਸ਼ਾਹੁ ਮੋਦ ਉਪਜਾਵਤਿ। –ਦਿਨਪ੍ਰਤਿ ਅਚਰਜ ਅਧਿਕ ਦਿਖਾਵਤਿ ॥ ੩੨ ॥ ਲਗਜੋ ਆਗ ਪਰ ਬਾਗ ਬਿਸਾਲਾ। ਨਹਿੰ ਕੁਮਲਾਹਿੰ ਖਰੇ ਤਰੁ ਡਾਲਾ। ਫਲ ਦਲ ਫੂਲ ਅਨੇਕ ਸੁਹਾਏ। ਬਿਦਤ ਸਭਿਨਿ ਕਹੁ ਭਲੇ ਦਿਖਾਏ ॥ ੩੩ ॥ ਕੌਨ ਕੌਨ ਗਿਨੀਅਹਿ ਗੁਨ ਇਨ ਕੇ। ਅਦਭੁਤ ਚਲਿਤ ਜਾਨੀਅਹਿ ਜਿਨ

[1]ਬੂਟੇ। (ਅ) ਪਨੀਰੀ। [2]ਤਿਸ ਦੇ ਸਾਰੀਆਂ (ਕਿਸਮਾਂ ਦੇ) ਬੂਟੇ ਲੈਕੇ। [3]ਜੜ੍ਹਾਂ। [4]ਤੁਲਸੀ ਆਦਿਕਾਂ ਦੀਆਂ ਮੰਜਰਾਂ ਵਰਗੇ ਫੂਲ। [5]ਫੈਰ ਯਾ ਝੂਰ।

ਕੋ–। ਇਸ ਪ੍ਰਕਾਰ ਜਸ ਕਹਹਿੰ ਘਨੇਰੇ। 'ਸਭਿ ਪੀਰਨ ਕੇ ਪੀਰ ਬਡੇਰੇ' ॥੪੪॥ਕੇਤਿਕ ਘਰੀ ਦਿਖਾਯਹੁ ਬਾਗ। ਬਡੀ ਪ੍ਰਕਾਸ਼ ਰਹੀ ਤਰ[1] ਆਗ। ਪੁਨਹਿ ਦੀਖਿਬੇ ਤੇ ਰਹਿ ਗਯੋ। ਕਹਹਿੰ ਪਰਸਪਰ ਅਚਰਜ ਨਯੋ॥੪੫॥ ਪੁਰਿ ਸਗਰੇ ਮਹਿੰ ਪੌਰਨਿ ਪੌਰ। ਘਰ ਘਰ ਮਹਿੰ ਸਭਿ ਠੌਰਹਿੰ ਠੌਰ। ਗੁਰ ਨੰਦਨ ਅਲ੍ਹਮਤ ਕੀ ਬਾਤ। ਮਿਲਿ ਮਿਲਿ ਕਹਹਿੰ ਮਹਦ ਬੱਖਯਾਤ ॥੪੬॥ 'ਕੌਨ ਸਕੈ ਕਰਿ ਅਨਬਨ ਏਤੀ। ਨਿਤ ਪ੍ਰਤਿ ਕਰਤਿ ਦਿਖਾਵਤਿ ਜੋਤੀ'। ਸਭਿ ਹੀ ਸ਼ਰਧਾ ਅਧਿਕ ਬਧਾਵੈਂ। ਅਰਪਾਹੇਂ ਭੇਟ ਆਨਿ ਦਰ-ਸਾਵੈਂ ॥ ੪੭ ॥ ਚਰਨਾਂਮ੍ਰਿਤ ਕੀ ਪਾਹੁਲ ਲੇਤਿ। ਜਥਾਸ਼ਕਤਿ ਧਨ ਕੋ ਨਰ ਦੇਤਿ। ਰਹਹਿ ਭੀਰ ਨਿਤ ਦਰਸ ਕਰਨ ਕੀ। ਪੁਰ ਭਾਵਨਾ ਕਰਹਿੰ ਨਰਨਿ ਕੀ ॥ ੪੮ ॥ ਦੋਹਰਾ ॥ ਬੀਤ ਗਏ ਕੇਤਿਕ ਦਿਵਸ ਦਿੱਲੀ ਪੁਰੀ ਮਝਾਰ। ਕਵਿ ਸੰਤੋਖ ਸਿੰਘ ਰਹਿ ਤਹਾਂ ਅਲ੍ਹਮਤਿ ਦੇਤਿ ਉਦਾਰ ॥ ੪੯॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮ ਰਾਸੇ 'ਰਾਮਰਾਇ' ਪ੍ਰਸੰਗ ਵਰਣਨੰ ਨਾਮ ਤ੍ਰਿਤੀਯ ਪੰਚਾਸਕੀ ਅੰਸੂ ॥ ੫੧ ॥

੫੨. [ਸਮੀਰ ਚਲਾਈ। ਸਮਾਧੀ। ਦਰਯਾਈ ਪੌੜ੍ਹਾ]।

ਦੋਹਰਾ ॥ ਸਭਾ ਬਿਖੈ ਇਕ ਦਿਵਸ ਮੈਂ ਬੈਠੇ ਸਤਿਗੁਰ ਨੰਦ। ਜੇਠ ਮਾਸ ਲੂਵਾਂ ਚਲਹਿੰ ਦਸ ਦਿਸ਼ਿ ਤਪਤ ਬਿਲੰਦ ॥੧॥ ਚੌਪਈ॥ ਬਸਤ੍ਰ ਬਿਭੂਖਨ ਸਦਨ ਉਤੰਗ। ਸੀਸ ਮਹਿਲ ਅਰੁ ਚਿੱਤ੍ਰਤਿ ਰੰਗ। ਇੱਤ੍ਰਾਦਿਕ ਸਗਰੇ ਤਪਤਾਏ। ਨਹਿ ਸੀਤਲਤਾ ਕਤਹੂੰ ਪਾਏ ॥ ੨ ॥ ਪ੍ਰਿਥੀ ਅਕਾਸ਼ ਸਗਲ ਤਪਤਾਯੋ। ਮਨਹੁੰ ਤੇਜ ਅਗਨੀ ਦਿਪਤਾਯੋ।ਸਭਾ ਬਿਖੈ ਨੌਰੰਗਨੇ ਕਹਯੋ। 'ਆਜ ਤਪਤ ਅਤਿਸ਼ੈ ਜਨੁ ਦਹਯੋ ॥ ੩ ॥ ਗੁਰ ਨੰਦਨ ! ਨਿਜ ਬਾਕ ਬਖਾਨਹੁ। ਮਿਟਹਿ ਤਪਤ ਸੀਤਲਤਾ ਠਾਨਹੁ। ਸਭਾ ਬਿਖੈ ਸੀਤਲ ਬਹਿ ਪੌਨ।ਜਿਸ ਤੇ ਸੁਖਦਾਇਕ ਹੁਇ ਭੌਨ॥੪॥ਸਭਿਹਿਨਿ ਕੇ ਚਿਤ ਬਯਾਕੁਲ ਅਹੈ। ਮਹਾਂ ਘਾਮ ਜਨੁ ਤਨ ਕੌ ਦਹੈ। ਸੀਤਲ ਮੰਦ ਸਮੀਰ ਚਲਾਵਹੁ। ਸਭਿ ਕੌ ਸੁਖ ਦਿਹੁ ਤਪਤ ਮਿਟਾਵਹੁ' ॥ ੫ ॥ ਸੁਨਿ ਸ਼੍ਰੀ ਰਾਮਰਾਇ ਬਚ ਕਹੇ। 'ਹੁਇ ਸੀਤਲ ਜੈਸੇ ਚਿਤ ਚਹੈ। ਤ੍ਰੈਬਿਧਿ ਕੀ[2] ਸਮੀਰ ਅਬਿ ਆਵੈ। ਰੁਤਿ ਬਸੰਤ ਸਭਿ ਕੌ ਬਿਦਤਾਵੈ ॥ ੬ ॥ ਜਿਸ ਕੌ ਹੁਇ ਸਪਰਸ਼ ਤਨ ਆਇ। ਅਧਿਕ ਮੋਦ ਚਿਤ ਕੌ ਉਪਜਾਇ।ਗ੍ਰੀਖਮ ਛਾਰ[3]ਮਿਟੈ ਅਬਿ

---

[1]ਹੇਠ। [2]ਤਿੰਨ ਤਰ੍ਹਾਂ ਦੀ (੧. ਸੀਤਲ। ੨. ਸੁਰੰਧਤਿ। ੩. ਮੰਦ ਮੰਦ ਚਲਣ ਵਾਲੀ) ਦੇਖੋ ਅਗੇ ਅੰਕ ੮ ਤੇ ੧੦ ਵਿਚ। [3]ਸਾਰੀ ਗਰਮੀ।

ਐਸੇ। ਸੂਰਜ ਉਦੇ ਤਿਮਰ ਗਨ ਜੈਸੇ' ॥ ੭ ॥ ਇਮ ਕਹਿਤਨੋਂ ਸੁਖ ਦਾਇਕ ਪੌਨ।ਚਾਲੀ ਫ਼ੈ ਬਿਧਿ ਕੀ ਤਿਸ ਭੈਨ:-। ਮਹਦ ਸੁਗੰਧਤਿ ਅਨੰਦ ਉਪਾਵਤਿ। ਮੰਦਮੰਦ,ਸੀਤਲ ਚਲਿ ਆਵਤਿ ॥੮॥ ਕਬਹੁੰ ਨ ਆਗੇ ਸੁਨੀ ਨ ਹੋਰੀ। ਹੋਤਿ ਸਪਰਸ਼ ਸੁਖਦ ਤਿਸੁ ਬੇਰੀ। ਹਰਖ ਭਰੇ ਉਰ ਸਰਬ ਬਿਸਾਲ।ਬਿਸਮਤਿ ਚਿਤ ਅਸ ਬਾਯੂ ਚਾਲ ॥੯॥ ਤਿਸ ਦਿਨ ਸੈਧਨਾ ਲਗਿ ਸੋ ਬਹੀ। ਸੀਤ, ਸੁਗੰਧਿ, ਮੰਦ ਗਤਿ ਲਹੀ। ਹੁਇ ਹਰਖਤਿ ਉਰ ਸਮਾਂ ਬਿਤਾਯਹੁ। ਅਧਿਕ ਅਨੰਦ ਸ਼ਾਹੁ ਉਪਜਾਯਹੁ ॥੧੦॥ ਪੁਨ ਇਕ ਬਾਸੁਰ ਸਭਾ ਸੁ ਆਏ। ਲਗਨਿ ਸਮਾਧਿ ਬ੍ਰਿਤੰਤ ਚਲਾਏ। 'ਦਸਮੇ ਦ੍ਵਾਰ ਪੌਨ ਥਿਰ ਹੋਇ। ਸੁਧ ਸ਼ਰੀਰ ਕੀ ਲਖਹਿ ਨ ਕੋਇ' ॥ ੧੧ ॥ ਇੱਤ੍ਯਾਦਿਕ ਉਲਮਾਉ ਬਖਾਨੇ। 'ਅਸ ਸਮਾਧਿ ਜੋਗੀ ਕਰਿ ਜਾਨੇ। ਅਸ਼ਟ ਅੰਗ[1] ਜਿਸ ਸਾਧਨ ਕਰੈ। ਤਬਿ ਦਸ ਦ੍ਵਾਰੇ[2] ਬਾਯੂ ਥਿਰੈ ॥ ੧੨ ॥ ਅਧਿਕ ਜੋਗ ਰਸ ਪ੍ਰਾਪਤਿ ਹੋਇ।ਆਰਬਲਾ ਚਿਰਜੀਵੀ ਸੋਇ।ਗੋਰਖ ਕਠਨ ਪੰਥ ਉਪਰਾਜਾ। ਸਿੱਖ੍ਯ ਕਰੇ ਤਿਨ ਬਡ ਬਡ ਰਾਜਾ ॥ ੧੩ ॥ ਮਾਰਗ ਜੋਗ ਤਿਨਹੁੰ ਸਿਖਰਾਵਾ। ਚਿਰੰਜੀਵ ਕਰਿ ਦੇਹਿ ਰਖਾਵਾ।ਅਪਰਨ ਮਹਿੰ ਇਹ ਬਾਤ ਨ ਪਈਅਤਿ। ਗੋਰਖ ਪੰਥ ਬਿਖੈ ਸਿਖ ਲਈਅਤਿ' ॥੧੪॥ ਸੁਨਤਿ ਸ਼ਾਹੁ ਨੇ ਤਬਹਿ ਬਖਾਨਾ। 'ਸੁਨਹੁ ਗੁਰੂ ਸੁਭ! ਤੁਮ ਭੀ ਜਾਨਾ।ਲਾਵਤਿ ਹਹੁ ਸਮਾਧਿ ਕੈ ਨਾਂਹੀ ? ਅਉਰ ਮਹਿਦ ਗੁਨ ਗਨ ਤੁਮ ਮਾਂਹੀ' ॥ ੧੫ ॥ ਸੁਨਿ ਸ਼੍ਰੀ ਰਾਮਰਾਇ ਨੇ ਕਹਯੋ। 'ਹਮਰੇ ਸ਼੍ਰੀ ਨਾਨਕ ਜਿਮ ਚਹਯੋ। ਸੋ ਬਿਧਿ ਕਰਤੇ ਰਹੇ ਬਿਸਾਲਾ। ਕਰਨਿ ਸਮਾਧਿ ਸੁ ਪੰਥ ਸੁਖਾਲਾ॥੧੬॥ ਸਤਿਗੁਰ ਘਰ ਮੈਂ ਸਭਿ ਕਿਛੁ ਪਈਅਤਿ। ਭਗਤਿ ਗ੍ਯਾਨ ਮਹਿਮਾ ਅਧਿਕਈਅਤਿ। ਇਹ ਤੌ ਮੁੱਖ,ਗੌਨ ਹੈਂ ਆਨ'।ਚਹਿਹਿੰ ਕਰਹਿੰ ਦਿਢ,ਲਹਿੰ ਬ੍ਰਹਮ ਗ੍ਯਾਨ। ੧੭ ॥ ਗੁਰ ਘਰ ਮਹਿੰ ਇਹ ਜੋਗ ਸਮਾਧਿ। ਚਹੈਂ ਸੁ ਕਰੈਂ ਬਿਸਾਲ ਜੁ ਸਾਧ। ਤਊ ਮੁੱਖ੍ਯਤਾ ਨਹਿੰ ਇਸ ਕੇਰੀ। ਬ੍ਰਹਮਗ੍ਯਾਨ ਲਗਿ ਬ੍ਰਿਤੀ ਬਛੇਰੀ'॥੧੮॥ ਸੁਨਿ ਉਲਮਾਉਨਿ ਪੁਨਹਿ ਬਖਾਨੇ। 'ਇਹ ਤੌ ਬਾਤ ਨਹੀਂ ਹਮ ਮਾਨੈਂ। ਪ੍ਰਥਮ ਪੌਨ ਸਾਧੇ ਤੇ ਬਿਨਾ। ਕਰਹਿ ਸਮਾਧਿ ਲੇਹਿ ਰਸ

---

[1]ਯਮ; ਨਿਯਮ, ਆਸਨ, ਪ੍ਰਣਾਯਾਮ,ਪ੍ਰਤ੍ਯਾਹਾਰ, ਧਾਰਨਾ, ਧ੍ਯਾਨ, ਸਮਾਧੀ ਵਿਸ਼ੇਸ਼ ਲਈ ਦੇਖੋ ਸ਼੍ਰੀ ਗੁ: ਨਾ: ਪ੍ਰ: ਪ੍ਰ: ਅਧ੍ਯਾ: ੪੮। [2]ਦਸਮ ਦ੍ਵਾਰ ਵਿਚ। [3]ਦੇਰ ਸਭ ਰੌਨ (=ਆਮਲੀ) ਹਨ।

ਘਨਾ ॥੧੯॥ ਮਹਾਂ ਕਠਨ ਇਹ ਨਹੀਂ ਸੁਖਾਲੇ। ਜਿਮ ਬਿਨ ਸਾਧਨ ਸਿੱਧ ਮਹਾਂ ਲੇ[1]। ਨੌਰੰਗ ਕਹੋ 'ਸਨਹੁ ਗੁਰ ਨੰਦ! ਕਹਿ ਇਹ ਸਚ,–ਹੈ ਕਠਨ ਬਿਲੰਦ[2]–॥ ੨੦॥ ਜੇ ਤੁਮ ਪੌਨ ਲੇਤਿ ਹੋ ਸਾਧ? ਲਾਇ ਦਿਖਾਵਹੁ ਮੋਹਿ ਸਮਾਧਿ। ਪੁਨ ਸਭਿ ਮਾਨਹਿ ਸਾਚ ਉਬਾਚੀ। ਬਿਨ ਦੇਖੇ ਜਾਨਹਿ ਕਹਿ ਕਾਚੀ' ॥ ੨੧ ॥ ਸੁਨਿ ਸ਼੍ਰੀ ਰਾਮਰਾਇ ਬਚ ਭਾਖਾ। 'ਜੋ ਕਰਿ ਤੁਮਰੇ ਇਹ ਅਭਿਲਾਖਾ। ਏਕ ਸਥਾਨ ਦੇਹੁ ਜਹਿ ਬੈਸੋਂ। ਬਰਜਹੁ ਭਿਹਿ ਨ ਜਾਇ ਕੋ ਕੈਸੋ ॥ ੨੨ ॥ ਜਾਵਦ ਰਹੋਂ ਸਮਾਧਿ ਲਗਾਈ। ਨਰ ਬੈਠਹਿ ਦਰ ਪਰ ਚੁਕਸਾਈ। ਕਹੋਂ ਹੂੰ ਸ਼ਬਦ ਨ ਤਿਸ ਥਲ ਜਾਇ। ਰਹੋਂ ਇਕੰਤ ਪੌਨ ਠਹਿਰਾਇ'॥੨੩॥ ਸੁਨਤਿ ਸ਼ਾਹਿ ਨੇ ਸੁੰਦਰ ਭੌਨ। ਕਹੋ 'ਨ ਇਸ ਥਲ ਗਮਨਹਿ ਕੌਨ[3]'।ਤਹਾਂ ਜਾਇ ਕਰਿ ਕੀਨਸਿ ਆਸਨ।[4]ਨੇਤ੍ਰ ਮੂੰਦਿ ਕੈ ਪਿਖਿ ਪੌਨਾਸਨ*॥ ੨੪ ॥ ਦਸਮੇ ਦ੍ਵਾਰ ਪੌਨ ਠਹਿਰਾਈ[5]। ਲਗੀ ਸਮਾਧਿ ਅੰਗ ਨ ਉਕਸਾਈ। ਸਭਿ ਉਲਮਾਉਨਿ ਜਾਇ ਸੁ ਪਰਖਨੋ। ਨੌਰੰਗ ਹੋਰਿ ਅਚਲ ਕੋ ਹਰਖਨੋ ॥੨੫॥ ਪੰਚ ਦਿਵਸ ਇਕ ਆਸਨ ਰਹੇ। ਲਗੀ ਸਮਾਧਿ ਜੋਗ ਰਸ ਲਹੇ। ਦ੍ਰਿਸ਼ੀ ਦੇਖਿ ਦੇਖਿ ਦੁਖ ਦਾਹੈਂ। ਭਾ ਮਿੱਤ੍ਰਨਿ ਕੇ ਅਨੰਦ ਉਛਾਹੈ ॥੨੬॥ ਖਸ਼ਟਮ ਬਾਸੁਰ ਬਿਕਸੇ ਨੈਨ। ਨਿਕਸੇ ਤਜਾਗਜੋ ਸ਼ਾਹ ਜੁ ਐਨ। ਨਿਜ ਡੇਰੇ ਮਹਿ ਆਨਿ ਬਿਰਾਜੇ। ਮੰਦਮਤੀ ਦ੍ਰਿਸ਼ੀ ਗਨ ਲਾਜੇ ।੨੭।

ਪੁਨ ਇਕ ਦਿਨ ਚਢਿ ਨੌਰੰਗ ਚਲਨੋ। ਅਸੁ ਅਰੁਢਿ ਹ੍ਵੈ ਗੁਰ ਸੁਤ ਮਿਲਨੋ। ਅਧਿਕ ਸਮਾਜ ਸੰਗ ਨਹਿਂ ਲੀਨਹੁ। ਦੋਨਹੁੰ ਵਹਿਰ ਪਧਾਨਹੁ ਕੀਨਹੁ ॥੨੮॥ ਚਢੇ ਤੁਰੰਗਨਿ ਵਹਿਰ ਪਲਾਵੈਂ। ਕਰਹਿਂ ਭੋਜ ਅਰੁ ਭੁੰਗ ਕੁਦਾਵਹਿਂ। ਬਾਜਨਿ ਕੇ ਰਸ ਢਲੇ ਮਹਾਨੇ। ਬਿਨ ਜਾਨੇ ਹੀ ਦੂਰ ਪਧਾਨੇ

---

[1]ਜਿਵੇਂ ਬਿਨਾ ਸਾਧਨ ਤੋਂ (ਕੋਈ ਕਹੇ) ਮੈਂ ਮਹਾਨ ਸਿੱਧੀ ਲਈ ਹੈ। [2]ਇਹ ਸਚ ਕਹਿੰਦੇ ਹਨ (ਸਮਾਧੀ) ਬਹੁਤ ਕਠਨ ਹੈ। [3]ਕੋਈ ਥਾਂ। [4]ਅੱਖਾਂ ਮੀਟ (ਪੌਣ ਦੇ ਆਸਨ=)ਨਾਡ਼ੀ ਵੱਲ (ਮਨੀ ਪੂਰਕ ਵੱਲ) ਦਾ ਧਿਆਨ ਕਰਕੇ ਦਸਮੇ ਦੁਆਰ ਪੌਣ ਠਹਿਰਾਈ। (ਨਾਡ਼ਿ ਤੇ ਦਸਮ ਦੁਆਰ ਪੌਣ ਦੇ ਟਿਕਾਣੇ ਹਨ [ਪੌਣ+ਆਸਨ]। (ਅ) ਕੁੰਡਲਨੀ, ਜੋ ਮੂਲਾਧਾਰ ਚੱਕ੍ਰ ਹੈ, ਵਲ ਤੇ ਕਿਆ ਤੇ ਦਸਮ ਦੁਆਰ ਪੌਣ ਠਹਿਰਾ ਲਈ। [ਸੰਸਃ, ਪਵਨਾਸ਼ਨ=ਸੱਪ, ਸੱਪਣੀ ਵਾਂਙ ਹੈ ਕੁੰਡਲਨੀ]

*ਪਾਠਾਂਤ੍ਰ–ਪਿਯ ਪਵਨਾਸਨ। ਜੇ ਪਾਠ ਹੋਵੇ 'ਪਿਯ ਪਵਨਾਸ਼ਨ' ਤਾਂ=ਪੌਣ ਪੀਤੀ ਤੇ ਪੌਣ ਦਾ ਭੋਜਨ ਕੀਤਾ। ਜੇ ਪਾਠ ਹੋਵੇ 'ਪਵਨਾਸਨ' ਤਾਂ=ਪੌਣ ਅੰਦਰ ਖਿੱਚੀ ਤੇ ਆਸਨ (ਤੇ ਟਿੱਕ ਗਏ)। ਜੇ ਪਾਠ 'ਪਵਨ ਨਾਸਨ' ਹੋਵੇ ਤਾਂ=ਨਾਸਾਂ ਦੇ ਰਸਤੇ ਪੌਣ ਅੰਦਰ ਖਿੱਚੀ।

॥੨੯॥ ਜਮਨਾ ਤੀਰ ਤੀਰ ਚਲਿ ਗਏ। ਰੁਚਿਰ ਸਥਾਨ ਬਿਲੋਕਤਿ ਭਏ। ਬਹੁਰ ਸ਼ਾਹ ਨੈ ਤੁਰਾ[1] ਪਲਾਯੋ। ਬੇਗ ਸਮੀਰ ਸਮਾਨ ਦਵਾਯੋ ॥ ੩੦ ॥ ਬਲੀ ਬਿਸਾਲ ਕਰਨੈ ਬਲ ਘੋਰੇ। ਰੋਕ ਰਹਨੈ ਬਹੁ, ਮੁਰਨੈ ਨ ਮੋਰੇ। ਸ਼ਾਹੁ ਬਿਬਸ ਹ੍ਵੈ ਚਢਨੈ ਸੁ ਜਾਵਤਿ।ਕਰਿ ਉਪਾਇ ਔਚਤਿ ਉਤਲਾਵਤਿ ॥੩੧॥ ਇਤਨੇ ਮਹਿੰ ਜਮਨਾ ਜਲ ਆਵਾ। ਰੁਕਨੈ ਨ ਕੈਸਿਹੂੰ, ਸਮਖ ਪਲਾਵਾ। ਭੂਸਤਿ ਹੋਇ ਰੋਕਤਿ ਬਹੁ ਸ਼ਾਹੂ। ਗਯੋ ਓਜ ਕਰਿ ਸਲਿਤਾ ਮਾਂਹੂ ॥ ੩੨ ॥ ਪ੍ਰਵਿਸ਼ਨੈ ਅਸੁ, ਕੋ ਬਸ ਨ ਬਸਾਯੋ। ਰੁਕਨੈ ਜਾਇ ਜਲ ਮਹਿੰ, ਨ ਪਲਾਯੋ। ਸਕਲ ਸਮਾਜ ਭੀਜ ਕਰਿ ਗਯੋ। ਸ਼ਸਤ੍ਰ ਬਸਤ੍ਰ ਕਛੁ ਬਚਤਿ ਨ ਭਯੋ ॥ ੩੩ ॥ ਬਹੁਤ ਮੋਲ ਕੋ ਜ਼ੀਨ ਬਿਗਾਰਾ। ਇਕ ਵਿਰ ਜਲ ਨਿਮਗਨ ਕਰਿ ਸਾਰ।ਬਹੁ ਬਲ ਤੇ ਬਾਹਰ ਨਿਕਸਾਯੋ।ਤਬਿ ਸ਼੍ਰੀ ਰਾਮਰਾਇ ਢਿਗ ਆਯੋ ॥ ੩੪ ॥ ਚੱਕ੍ਰਿਤ ਚਿਤ ਭੈ ਕਰਿ ਬਚ ਭਾਖਨੈ। 'ਆਜ ਖ਼ੁਦਾਇ ਹਾਥ ਦੈ ਰਾਖਨੈ। ਨਾਂਹਿ ਭ ਜਾਤਿ ਜਿ ਥਲ ਜਲ ਮਾਂਹੀ। ਤਹਾਂ ਉਬਾਰ ਹੋਤਿ ਕਿਮ ਨਾਂਹੀ ॥ ੩੫ ॥ ਬਡੇ ਓਜ ਤੇ ਰੁਕਿ ਅਸੁ ਰਹਨੈ। ਹੋਤਿ ਪ੍ਰਵੇਸ਼ ਤ੍ਰਾਸ ਬਹੁ ਲਹਨੈ।ਸਭਿ ਕਿਛੁ ਜਲ ਕੇ ਬਿਖੈ ਭਿਗੋਵਾ। ਆਗੈ ਮੈਂ ਨ ਤ੍ਰਾਸ ਅਸ ਜੋਵਾ ॥੩੬॥ ਤ੍ਰਾਸ ਨਹੀਂ ਮੁਝ ਅਪਰ ਸਥਲ ਤੇ। ਸ਼ੰਕਤਿ ਚਿਤ ਭਾ ਪ੍ਰਵਿਸ਼ਤਿ ਜਲ ਤੇ। ਤੁਮ ਅਬਿ ਕ੍ਰਿਪਾ ਕਰਹੁ ਨਿਜ ਐਸੇ। ਭੈ ਨਹਿੰ ਕਰਵਿ ਨੀਰ ਤੇ ਕੈਸੇ ॥ ੩੭ ॥ ਅਸ ਅਸੁ ਕੋ ਦੀਜਹਿ ਕਰਿ ਜਤਨ[2]। ਅਤਿ ਗੁਨ ਸਹਿਤ ਹੋਹਿ ਜਿਮ ਰਤਨ। ਜੋ ਜਲ ਪਰ ਤਰਿ ਜਾਹਿ ਅਖਾਰੇ। ਨਹਿੰ ਭੀਜਹਿ ਊਪਰ ਅਸਵਾਰੇ ॥੩੮॥ ਤੁਸ਼ਕ ਸਮਾਜ ਰਾਖਿ ਕੈ ਬਾਜ। ਚਲਹਿ ਨਦੀ ਪਰ ਦਿਹੁ ਅਸੁ ਸਾਜ।ਤੁਮਹਿੰ ਨ ਦੁਰਲਭ ਇਹ ਕਛੁ ਜਾਨਾ। ਹੁਇ ਪ੍ਰਾਪਤਿ ਮੁਝ, ਕਹਹੁ ਬਖਾਨਾ ॥੩੯॥ ਐਸੀ ਕੁਛ ਨ ਲਖਉਂ ਜਗ ਮਾਂਹੀ। ਕਹੋ ਆਪ ਕੇ ਹੋਇ ਜਿ ਨਾਂਹੀ। ਅਸ ਨਿਸ਼ਚੈ ਮੇਰੋ ਮਨ ਮਹਾਂ। ਪਤਿਆਵਨਿ ਕੀਨਸਿ ਜਹਿੰ ਕਹਾਂ' ॥ ੪੦ ॥ ਸੁਨਿ ਸ਼੍ਰੀ ਰਾਮਰਾਇ ਹਰਖਾਇ। ਕਹਨੈ 'ਜਿ ਸ਼ਰਧਾ ਇਮ ਉਪਜਾਇ। ਤੌ ਤੁਰੰਗ ਪਾਵਹੁ ਦਰਿਆਈ। ਤਰਹਿ ਨਦੀ ਜਲ ਛੈ ਨ ਸਕਾਈ ॥੪੧॥ ਬਰਨ ਪੁਰੀ ਕੋ[3] ਬਲੀ ਬਿਸਾਲਾ। ਅਸ ਤੁਰੰਗ ਨਿਕਸਹੁ ਤਤਕਾਲਾ। ਸਲਿਤਾ ਜਲ ਤੇ ਆਵਹੁ ਬਾਹਰ। ਸ਼ਾਹੁ ਚੜ੍ਹਾਵਹੁ ਹੁਇ ਕਰਿ ਜ਼ਾਹਰ' ॥ ੪੨ ॥ ਇਮ ਜਬ ਰਾਮਰਾਇ ਨੈ

[1]ਘੋੜਾ। [2]ਇਹੋ ਜਿਹਾ ਕੋਈ ਘੋੜਾ ਜਤਨ ਕਰਕੇ ਦੇਵੋ। [3]ਵਰਣ ਦੇਵਤਾ ਦੀ ਪੁਰੀ ਦਾ।

ਕਹਯੋ। ਜਲ ਤੇ ਅਸੁ ਨਿਕਸਯੋ ਸਭਿ ਲਹਯੋ। ਬਿਸਦ[1] ਬਰਨ ਸੁੰਦਰ,ਬਲ ਭਰਯੋ। ਨਖ ਸ਼ਿਖ ਤੇ ਜਨੁ ਸੰਚੇ ਢਰਯੋ॥ ੪੩॥ ਮਨਿ ਮਧ ਜ਼ੀਨ ਪ੍ਰਕਾਸ਼ ਕਰੰਤਾ। ਅਤਿ ਚੰਚਲ ਜਨੁ ਨਾਚ ਕਰੰਤਾ। ਦੇਖਤਿ ਸ਼ਾਂਹਿ ਪ੍ਰਮੋਦ ਨ ਥੋਰਾ। ਆਗੇ ਕਬਿ ਨ ਪਿਖਯੋ ਅਸ ਘੋਰਾ॥੪੪॥ ਗਹਿ ਕਰਿ ਬਾਗ ਚਢਯੋ ਤਤਕਾਲਾ। ਸਤਿਗੁਰ ਨੰਦ ਸਰਾਹਿ ਬਿਸਾਲਾ। 'ਜਲ ਮਹਿੰ ਤੇ ਨਿਕਸਾਂਇ ਤੁਰੰਗ। ਮੁਝ ਕੋ ਦਿਯੋ ਏਕ ਬਚ ਸੰਗ'॥ ੪੫॥ ਆਇ ਸਭਾ ਮਹਿੰ ਸਭੁਤਿ ਬਖਾਨੀ। ਸੁਨਿ ਸੁਨਿ ਸਕਲ ਮਾਨਿ ਹੈਰਾਨੀ। 'ਅਤਿ ਅਚਰਜ ਕੀ ਬਾਤ ਕਰੰਤਾ। ਅਜ਼ਮਤ ਸਭਿ ਤੇ ਅਧਿਕ ਧਰੰਤਾ'॥ ੪੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮਿ ਰਾਸੇ 'ਰਾਮ ਰਾਇ' ਪ੍ਰਸੰਗ ਵਰਨਨੰ ਨਾਮ ਦੋਦਿ ਪੰਚਾਸਤੀ ਅੰਸੂ॥ ਪਦ ॥

ਪ੩. [ਤੁਮ ਉੱਚੀ ਕੀਤੀ। ਦੁਜਨੀ ਦੋਨੋਂ ਪੱਤਰੇ ਕੱਢੇ]।

ਵੋਹਰਾ॥ ਕੀਨਿ ਸ਼ਰਈਅਨਿ ਮੰਤ੍ਰ ਮਿਲਿ 'ਇਕ ਹਿੰਦੂ ਸਭਿ ਮਾਂਹਿ। ਊਚੋ ਬੈਠਹਿ ਗਰਬ ਕਰਿ ਇਹ ਲਾਇਕ ਕਛੁ ਨਾਂਹਿ'॥ ੧॥ ਚੌਪਈ॥ ਗਨ ਉਲਮਾਉ ਮੁਲਾਨੇ ਕਾਜ਼ੀ। ਦੁਖਹਿੰ ਦੇਖਿ ਕਰਿ ਮੁਢ ਸਦਾ ਜੀ। ਹੋਇ ਨ ਆਵਤਿ ਹੈ ਕਿਮ ਸਮਤਾ। ਤਿਸ ਅਜ਼ਮਤ ਕੋ ਸਭਿ ਜਗ ਨਮਤਾ[2]॥ ੨॥ ਤਿਸ ਕੋ ਲੇਸ਼ ਨ ਮੂਢ ਮਤਨ ਮੈਂ[3]। ਏਕ ਸ਼ਰ੍ਹਾ ਗਹਿ ਗਾਢੇ ਮਨ ਮੈਂ। ਕਹੈਂ ਪਰਸਪਰ 'ਸ਼ਾਹੁ ਸੁਨਾਵਹੁ। ਤੁਮ ਕਸੋਂ ਸ਼ਰ੍ਹਾ ਵਹਿਰ ਪਗ ਪਾਵਹੁ॥੩॥ ਸ਼ਰਬ ਤੁਰਕ ਕਰ ਜੋਰਹਿੰ ਖਰੇ। ਸਾਥ ਅਦਾਬ ਸਭਾ ਮਹਿੰ ਬਰੇ। ਕੋ ਬੈਠਤਿ ਹੁਇ ਨੀਚੇ ਥਾਨਾਨਾਂਹਿ ਤ ਖਰੇ ਰਹੈਂ ਛਰ ਮਾਂਨਿ॥੪॥ ਇਕ ਹਿੰਦੂ ਆਵਤਿ ਹੈਕਾਰਤਿ। ਤਿਸ ਕੋ ਸਭਿ ਤੇ ਉਚ ਬਿਠਾਰਤਿ। ਕਹੈ ਨ ਕਲਮਾ ਦੀਨ ਨ ਮਾਨਹਿੰ। ਅਪਨੇ ਮਤ ਕੋ ਮਹਿਦ ਬਖਾਨਹਿ॥੫॥ ਧਾਂਤੇ ਤੁਮਨੇ ਸਰ੍ਹਾ ਬਿਗਾਰੀ। ਇਮ ਚਲਿ ਭਾਖਹੁ ਸ਼ਾਹੁ ਅਗਾਰੀ'। ਕਰਿ ਮਸਲਤ ਨੌਰੰਗ ਢਿਗ ਆਏ। ਪੂਰਬ ਅਪਰ ਪ੍ਰਸੰਗ ਚਲਾਏ॥ ੬॥ ਪੁਨ ਨਿਜ ਮਤ ਕੋ ਮਤਾ[4] ਬਖਾਨਾ। 'ਸੁਨਹੁ ਸ਼ਾਹੁ ਜੀ! ਬਡ ਬੁਧਿਵਾਨਾ। ਸ਼ਰ੍ਹਾ ਵਹਿਰ ਜੋ ਹਿੰਦੁਨਿ ਮਤ ਹੈ। ਤਿਸ ਕਹੁ ਨਿਤ ਸਨਮਾਨਤਿ ਅਤਿ ਹੈ॥੭॥ ਜਿਨ ਕੋ ਬੋਲਿਨਿ ਮਿਲਿਨਿ ਸ ਦੋਸ਼ਾਤਿਸ ਪਰ ਸਾਦਰ ਰਖਹੁ ਭਰੋਸਾ। ਤੁਰਕ ਲੋਕ ਗਨ ਖੇਤ ਬਿਸਾਲਾ। ਸਿੰਚਨਹਾਰ ਆਪ ਸਭਿ ਕਾਲਾ॥ ੮॥ ਸ਼ਰ੍ਹਾ ਬਾਰ[5] ਚਹੁੰ ਦਿਸ਼ਿ ਮਹਿੰ ਧਾਂਕੋ। ਕਰਤਾ ਪਸ਼ਟ ਸਦਾ ਤੁਮ ਤਾਂਕੇ। ਜੋ ਨ ਲੇਹੁ ਸੁਧ

[1]ਚਿੱਟਾ। [2]ਨਿਉਂਦਾ ਹੈ। [3]ਮੂਰਖਾਂ ਦੀ ਮਤ ਵਿਚ ਤਿਸ ਕਰਾਮਾਤ ਦਾ ਲੇਸ਼ ਭੀ (ਭਰੋਸਾ) ਨਹੀਂ। [4]ਮਸਲਹ, ਸਿੱਧਾਂਤ। [5]ਢਾਕ।

ਦੇਹੁ ਬਿਗਾਰੀ। ਅਪਰ ਖਯਾਲ ਲਗਿ ਹਿਦੇ ਬਿਸਾਰੀ ॥ ੯ ॥ ਤਬਿ ਨ ਥਿਰਹਿ, ਇਹ* ਭੁਰਤ ਬਿਨਾਸ਼ੀ। ਹੋਹਿ ਕੁਤੋਂ[1] ਪੁਨ ਜਗਤ ਪ੍ਰਕਾਸ਼ੀ। ਮੁਸਲਮਾਨ ਕੀ ਸਭਾ ਮਝਾਰੀ। ਪ੍ਰਵਿਸ਼ਹਿ ਆਨਿ ਹਿੰਦੂ ਹੰਕਾਰੀ ॥ ੧੦ ॥ ਭੁਮ ਸਭਿ ਤੇ ਤਿਹ ਊਚ ਬਿਠਾਵਹੁ। ਨਿਭਪ੍ਰਤਿ ਪ੍ਰੇਮ ਬਿਸਾਲ ਬਧਾਵਹੁ। ਇਹ ਅਜੋਗ ਹੁਇ ਰਿਦੇ ਬਿਚਾਰਹੁ। ਸ਼ਰ੍ਹਾ ਬਾਰ ਕੋ[2] ਨਹਿੰਨ ਬਿਗਾਰਹੁ ॥ ੧੧ ॥ ਕਰਤਿ ਭੁਰਕ ਤਕਰਾਰ ਤਹਕੀਕੀ[3]। ਕਿਸਹੁੰ ਨੋ ਮਨ ਕਹੁ ਲਾਗਹਿ ਨੀਕੀ'। ਸੁਨਤਿ ਸ਼ਾਹੁ ਨੇ ਤਿਨਹਿੰ ਸੁਨਾਏ। 'ਅਜ਼ਮਤ ਓਜ ਅਜਬ ਅਜ਼ਮਾਏ ॥ ੧੨ ॥ ਜਿਮ ਹਮ ਬਿਖਮ ਬਖਾਨੀ ਭਾਂਹਿ। ਕਰਿ ਦਿਖਾਇ ਭਨਕ ਨ ਬਿਲਮਾਹਿ। ਅਪਨੀ ਕਰਾਮਾਤ ਕੇ ਓਜ। ਬੈਠਹਿ ਸਭਿ ਤੇ ਊਚੋ ਰੋਜ ॥੧੩॥ ਨਹਿੰ ਕਿਸਹੂੰ ਤੇ ਹਟੈ ਹਟਾਏ। ਜਿਸ ਕੋ ਜਸੁ ਸਭਿਹਿਨਿ ਪਰ ਛਾਏ। ਕਰਿ ਕਰਿ ਬੰਦਨ ਹੋਵਹਿੰ ਸਿੱਖ਼ਨ। ਸੋ ਗਤਿ ਭਾਖਤਿ ਭੂਤ ਭਵਿੱਖਨ' ॥੧੪ ॥ ਸ਼ਾਹੁ ਸਾਥ ਪੁਨ ਤੁਰਕ ਬਖਾਨੈਂ। 'ਹਮ ਸਮ ਤੁਰਕ ਨ ਤਿਨ ਕਹੁ ਮਾਨਹਿੰ। ਅਜ਼ਮਤ ਰੋਜ਼ ਹਜ਼ਾਰਹੁੰ ਕਰੈਂ। ਭਨਕ ਨ ਨਿਸ਼ਚਾ ਕਸੋਂ ਹੂੰ ਧਰੈਂ ॥ ੧੫ ॥ ਹਮ ਤੋ ਸ਼ਰ੍ਹਾ ਬੀਚ ਰਹਿੰ ਠਾਢੇ। ਅਪਨੇ ਮਤ ਕਹੁ ਰਾਖੈਂ ਗਾਢੇ। ਭੁਮ ਜੋ ਅਜ਼ਮਤ ਓਜ ਬਤਾਵਹੁ। ਆਜ ਨ ਚੌਂਕੀ ਬੀਚ ਛਸਾਵਹੁ ॥ ੧੬ ॥ ਸਭਿ ਮੈਂ ਬੈਠਿ ਜਾਇਗੋ ਸੋਇ। ਨਾਂਹਿ ਤ ਆਗੈ ਠਾਂਢੋ ਹੋਇ। ਇਮ ਕਰਿ ਅਪਨੋ ਦੋਸ਼ ਮਿਟਾਵਹੁ। ਗਨ ਭੁਰਕਨਿ ਮਹਿੰ ਭਲੇ ਕਹਾਵਹੁ' ॥ ੧੭ ॥ ਇੱਤਮਾਦਿਕ ਬਹੁ ਕਹਿ ਸਮੁਝਾਯਹੁ। ਨਿਸ਼ਚਾ ਰਿਦੇ ਸ਼ਾਹਿ ਮਿਟਵਾਯਹੁ। ਤਿਸ ਦਿਨ ਸਭਾ ਲਗੀ ਜਬਿ ਆਇ। ਤਹਾਂ ਨ ਚੌਂਕੀ ਦਈ ਬਿਛਾਇ ॥੧੮॥ ਅਪਨੋ ਸਮੋ ਜਾਨਿ ਕਰਿ ਮਨ ਮੈਂ। ਗੁਰੁ ਨੰਦਨ ਆਯੋ ਤਿਸ ਛਿਨ ਮੈਂ। ਦੇਖਿ ਸਭਾ ਕਹੁ ਸਭਿਨਿ ਖੁਟਾਈ। ਕਹਿ ਕਹਿ ਸ਼ਾਹੁ ਲੀਨਿ ਭਰਮਾਈ ॥ ੧੯ ॥ ਗਨ ਭੁਰਕਨਿ ਕਹੁ ਦੋਸ਼ ਬਿਚਾਰਾ। ਬਹੁ ਮੂਰਖ ਮਤਿਮੰਦ ਗਵਾਰਾ। ਦੇਖੀ ਸੁਜਨੀ ਜਹਾਂ ਛਸਾਈ। ਤਹਿੰ ਤੇ ਊਚੀ ਭੁਮਿ ਉਠਾਈ ॥੨੦॥ਚੌਂਕੀ ਕੋ ਸਮ ਊਰਧ ਉਠਾਇ।ਸਭਿ ਤੇ ਊਚੋ ਹੁਇ ਅਧਿਕਾਇ। ਸਮ ਹਮੇਸ਼ ਕੋ ਭਯੋ ਉਤੰਗ। ਬੈਠਿ ਗਯੋ ਸਭਿ ਮਹਿੰ ਦੁਤਿ ਸੰਗਿ॥੨੧॥ਬਿਗਸਯੋ ਸ਼ਾਹੁ ਰੁਮਾਲ ਬਦਨ ਦੇ। ਨਿਸ਼ਚੈ ਬਿਖੈ ਅਧਿਕ ਹੀ ਮਨ ਦੇ। ਕਜਾ ਅਬਿ ਕਹੈਂ ਨ ਬਸ ਮੁ ਬਸਾਵੈ। ਕੌਨ

[1]ਕਿਵੇਂ। [2]ਸ਼ਰ੍ਹਾ ਰੂਪੀ ਢਾਂਚੇ ਨੂੰ। [3]ਨਿਸ਼ਚੇ ਕਰਕੇ ਝਗੜਾ ਕਰਦੇ ਹਨ। *ਪਾ—ਦੇ।

ਮੂਢ ਹੁਇ ਤਰੈ ਬਿਠਾਵੈ ॥੨੨॥ ਚੌਂਕੀ ਸਮ ਊਚੀ ਕਰਿ ਧਰਨੀ। ਬੈਠਨੋ ਅਜ਼ਮਤ ਕੋ ਕਾਰ ਕਰਨੀ। ਸਭ ਤੇ ਊਚੋ ਬੈਠਿ ਸੁਹਾਵਤਿ। ਮਹਦ ਸ਼ਕਤਿ ਜੁਤ ਸਭਾ ਦਬਾਵਤਿ ॥ ੨੩॥–ਕਿਮ ਜ਼ਮੀਨ ਊਚੀ ਹੈ ਗਈ–। ਸਕਲ ਸਭਾ ਪਿਖਿ ਬਿਸਮੈ ਭਈ। ਸਭਿ ਤੇ ਊਚੇ ਆਇ ਬਿਰਾਜੈ। ਦੇਖਿ ਦੇਖਿ ਦੁਸ਼ਟਨਿ ਗਨ ਲਾਜੈ ॥ ੨੪ ॥ ਸਨਮਾਨਤਿ ਨੌਰੰਗ ਕਹਿ ਬਾਤ। ਕਰਹਿ ਕੁਟਿਲਤਾ ਨਹਿੰ ਬੱਖਜਾਤ। ਸਭਾ ਉਠੀ ਪੁਨ ਡੇਰਨਿ ਆਏ। ਮਿਲਿ ਮਿਲਿ ਕਹੇ ਰਹੇ ਬਿਸਮਾਏ ॥ ੨੫॥ ਅਗਲੇ ਦਿਨ ਪੁਨ ਗਏ ਮੁਲਾਨੇ। 'ਪਿਖਨੋ ਓਜ ਤਿਨ ?' ਸ਼ਾਹੁ ਬਖਾਨੇ। 'ਅਜ਼ਮਤਿ ਮਹਿੰ ਬਿਸਾਲ ਸਭਿ ਰੀਤੀ॥ਕਹੁ ਕੌਨ ਕਿਮ ਲੇਵਹਿ ਜੀਤੀ?॥੨੬॥ਗੁਪਤ ਰਿਦਨਿ ਕੋ ਅੰਤਰਜਾਮੀ। ਕਰਹਿ ਬਿਖਮ ਤੇ ਬਿਖਮ ਜੁ ਕਾਮੀ'। ਸੁਨਤਿ ਸ਼ਰੀਧਨਿ ਪੁਨਹਿ ਬਖਾਨੀ। 'ਇਕ ਬਿਧਿ ਸੋਂ ਅਜ਼ਮਤ ਹੁਇ ਹਾਨੀ ॥੨੭॥ ਲਿਖਨੋ ਗ੍ਰੰਥ ਸਾਹਿਬ ਹੈ ਜੋਈ। ਤਿਨ ਸਭਿਹਿਨਿ ਕਹੁ ਗੁਰ ਹੈ ਸੋਈ। ਚੌਂਕੀ ਉਪਰ ਸੁਜਨੀ ਤਰੇ। ਕਤਰਹੁ ਪਤਰੇ ਤਹਿੰ ਦਿਹੁ ਧਰੇ ॥ ੨੮ ॥ ਕਰਹਿ ਅਵੱਗਜਾ ਗੁਰ ਕੀ ਜਥਿਹੁੰਕਰਾਮਾਤ ਹਤਿ ਹੋਇਸੁ ਭਥਿਹੁੰਤਿਸਕੇਉਪਰ ਬੈਠਹਿ ਆਇ। ਪਾਛੈ ਹਾਸ ਰਚਹੁ ਮਨ ਭਾਇ' ॥੨੯॥ ਸ਼ਾਹੁ ਸਿਖਾਯੋ ਸੋ ਬਿਧਿ ਕਾਨਿ। ਪੁਰ ਮਹਿੰ ਤੇ ਮੰਗਵਾਇ ਸੁ ਲੀਨਿ। ਜਿਲਤ ਗ੍ਰੰਥ ਸਾਹਿਬ ਕੀ ਕਤਰੀ। ਪ੍ਰਿਥਕ ਪ੍ਰਿਥਕ ਸੈਂਚੀ ਕਿਯ ਪਤਰੀ ॥੩੦॥ ਕੋਤਿਕ ਲੈ ਕੈ ਕਰਿ ਚਤੁਰਾਈ। ਸੱਚੀ ਸੁਜਨੀ ਤਰੇ ਦਬਾਈ। ਇਕ ਸਮਾਨ ਚੌਂਕੀ ਪਰ ਰੱਖੀ। ਜੋ ਕੈਸੇ ਕਰ ਜਾਇ ਨ ਲੱਖੀ ॥੩੧॥ ਇਸ ਬਿਧਿ ਕਰਿ ਪੁਨ ਸਭਾ ਲਗਾਈ। ਮਿਲ ਉਮਰਾਉ ਭਏ ਸਮੁਦਾਈ। ਤਬਿ ਸਤਿਗੁਰ ਨੰਦਨ ਚਾਲ ਆਯੋ। ਉਤਰਿ ਪਾਲਕੀ ਤੇ ਪ੍ਰਵੇਸ਼ਾਯੋ॥੩੨॥ਜਾਇ ਸਭਾ ਮੈਂ ਠਾਢੋ ਰਹਜ। ਲਖਾ ਖੁਟਾਈ ਮੁਢਾਨ, ਕਹਜੈ:। 'ਖੰਟ ਕਾਜ ਆਜ ਬਡ ਕਰਨੋ। ਸੁਜਨਾ ਤਰ ਨਾਮ ਸਭ ਧਰਜ ॥੩੩॥ ਕਰਤਾ ਹਰਤਾ ਸਭਿ ਜਗ ਕੇਰੋ। ਸੱਤਨਾਮ ਤਿਹ[1] ਬਡੋ ਬਡੇਰੋ। ਸੋ ਹਮਰੇ ਗੁਰੁ ਬਰਨਨ ਕਰਨੋ।ਗੁਰੁ ਗ੍ਰੰਥ ਸਾਹਿਬ ਮੈਂ ਧਰਨੋ ॥ ੩੪ ॥ ਸੋ ਹਮਰੇ ਸਭਿਗੁਰੁ ਸਮਾਨ। ਰਾਖਹਿ ਜਿਸ-ਦਿਨ ਮਹਿੰ ਬਹੁ ਮਾਨ। ਤਿਮ ਕੱ ਪਤਰੇ ਛੇਦਾਨ ਕਰੋ।ਹਮਰੀ ਸੁਜਨੀ ਕੇ ਤਰ[2] ਧਰੋ ॥ ੩੫ ॥ ਮਹਾਂ ਅਯੋਗ ਕਰਜ ਤੁਮ ਕਾਜੂ। ਅਬਿ ਲੈ ਠਾਨਹੁ

[1]ਤਿਸ (ਅਕਾਲ ਪੁਰਖ) ਦਾ। [2]ਹੇਠ।

ਪਰਖਨਿ ਕਾਜੁ'। ਇਮ ਕਹਿ ਪਤਰੇ ਹਾਥ ਉਠਾਏਨਮਸਕਾਰ ਕਰਿ ਪਾਸ ਰਖਾਏ ॥ ੩੬ ॥ ਬਿਸਮ ਰਹੇ ਮੂਰਖ ਮਨ ਮਾਨੀ।–ਬਿਨਾਂ ਭਨੇ ਕਿਮ ਲੀਨਸਿ ਜਾਨੀ।ਹਮਰੇ ਦਾਵ ਤਰੈ ਨਹਿੰ ਆਵਤਿ।ਜੋ ਹਮ ਕਰਹਿੰ ਸੁ ਪੂਰਬ ਪਾਵਤਿ–॥ ੩੭ ॥ ਬਚਨ ਬਿਲਾਸ ਸਭਾ ਮਹਿੰ ਭਏ। ਕਰਹਿੰ ਪ੍ਰਸ਼ਨ ਜਿਮ ਉੱਤਰ ਦਏ। ਉਰ ਅਚਰਜ ਕੋ ਧਾਰਿ ਬਿਸਾਲਾ। ਉਠੇ ਸਭਾ ਸਦ ਸਭਿ ਤਿਸ ਕਾਲਾ ॥ ੩੮ ॥ ਅਪਨੇ ਅਪਨੇ ਡੇਰੇ ਗਏ। ਮਿਲਿ ਮਿਲਿ ਅਪਰਨਿ ਸੋਂ ਕਹਿ ਦਏ। ਕਵਿ ਸੰਤੋਖ ਸਿੰਘ ਕੀਰਤਿ ਸੈਤ। ਪੂਰਿ ਮਹਿੰ ਪਸਰੀ ਸਰਬ ਨਿਕੇਤ ॥ ੩੯ ॥ ਇਤਿ ਸ਼੍ਰੀ ਕਰ ਪ੍ਰਤਾਪ ਸੂਰਜ ਗ੍ਰੰਥੇ ਤਰਕਮਿ ਰਾਸੇ 'ਸ਼੍ਰੀ ਰਾਮਕਾਇ' ਪ੍ਰਸੰਗ ਬਰਨਨੰ ਨਾਮ ਤੀਨ ਪੰਚਾਸਤੀ ਅੰਸੁ ॥ ਪਬ ॥

੫੪. [ਬੁਹਿਆਂ ਦੇ ਫੰਦਰੇ ਖੁਹਲੇ। ਸ਼ਰਾਬ ਮਾਸ]।

ਦੋਹਰਾ ॥ ਸ਼ਾਹੁ ਸਿਖਾਵਨਿ ਪੁਨ ਕੀਯੋ 'ਅਸ ਨਰ ਅਜ਼ਮਤ ਸਾਥ। ਹੋਹਿ ਤੁਰਕ ਕੈਸੇ ਜਬਹਿ ਬਧਹਿ ਦੀਨ ਕੀ ਗਾਥ॥੧॥ ਚੌਪਈ ॥ਜਿਸ ਮਤ ਮਹਿੰ ਐਸੇ ਨਰ ਹੋਇ। ਰਹਿ ਅਨੁਸਾਰ ਹੋਰਿ ਸਭਿ ਕੋਇ।ਤਿਸ ਮਤ ਕੋ ਮਾਨਹਿੰ ਮਨਮਾਨਵਾ।ਹਨ ਕਰਹਿੰ ਸ਼ਰਧਾਉਰ ਠਾਨਵਾ।ਸਰਬ ਪ੍ਰਕਾਰ ਬ੍ਰਿਧਾਵਨ ਕਰੈ। ਤੁਮ ਕੋ ਇਤੋ ਜਤਨ ਨਹਿੰ ਪਰੈ। ਇਹੀ ਏਕ ਜਗ ਤੁਰਕ ਬਨਾਵੈ।ਦੇ ਸ਼ਰਧਾ ਅਜ਼ਮਤ ਦਿਖਰਾਵੈ'॥੨॥ ਅਚਰਜ ਕਰਹਿ ਬਿਲੋਕਹਿੰ ਜਬਿਹੂੰ। ਸਭਿ ਉਠਿ ਪਾਇਨ ਪਰਿ ਹੈਂ ਤਬਿਹੂੰ। ਜਿਸ ਬਿਧਿ ਕੀ ਸਿੱਖਜਾ ਸਿਖਰਾਵਹਿਗੇ ਕੋ ਧਾਰਹਿੰ,ਨਿਸ਼ਚਾ ਲਜਾਵਹਿੰ ॥੪॥ ਬਲ ਛਲ ਤੇ ਇਸ ਤੁਰਕ ਬਨਾਵਹੁ। ਰਾਵਰ ਮਨ ਬਾਂਛਤਿ ਕੋ ਪਾਵਹੁ। ਬਧਹਿ ਦੀਨ ਹੁਇ ਸ਼ਰ੍ਹ ਮਝਾਰੀ। ਕਲਮਾ ਪਠਹਿ ਹਰਖ ਕਰਿ ਭਾਰੀ' ॥ ੫ ॥ ਸੁਨਤਿ ਸ਼ਾਹੁ ਮਨ ਤੇ ਲਲਚਾਵਾ।–ਤੁਰਕ ਬਨਹਿ, ਕੋ ਰਚਹਿੰ ਉਪਾਵਾ। ਸਭਿ ਸੁਖੇਨ ਭਬਿ ਹੁਇ ਮਨ ਭਾਈ। ਇਸ ਪੀਛੇ ਬਨਿ ਹੈਂ ਸਮੁਦਾਈ ॥ ੬ ॥ ਆਜ ਨਿਸਾ ਮਹਿੰ ਸਭਾ ਲਗਾਇ । ਰੋਕਹਿੰ ਦੁਰਗ ਬਿਖੈ ਨਹਿੰ ਜਾਇ। ਅਪਨੋ ਖਾਨਾ ਪੁਨਹਿ ਖਵਾਵਹਿੰ।ਜਸੋਂ ਕਰੋਂ ਕਰਿ ਇਸ ਧਰਮ ਗਿਰਾਵਹਿੰ– ॥੭॥ ਦਰਵਾਨਨਿ ਸੰਗ ਸ਼ਾਹੁ ਉਚਾਰੈ। 'ਗੁਰ ਸੁਤ ਅੰਤਰ ਰਖਿ, ਦਿਹੁ ਤਾਰੈ'। ਨਿਕਸਨਿ ਕਉ ਜਬਿ ਤੁਮ ਢਿਗ ਆਵਹੁ। ਨਹਿੰ ਖੋਲਹੁ, ਭਬਿ ਅਟਕ ਰਹਾਵੈ ॥ ੮ ॥ ਤੁਮ ਕਹਿ ਦੇਹੁ–ਨ ਤਾਰੀ ਇਹਾਂ। ਪਹੁੰਚੀ ਸ਼ਾਹੁ

[1]ਕਰਾਮਾਤ ਦਿਖਾਵੇ ਤਾਂ ਸ਼ਰਧਾ ਦਾਨ ਕਰੇਗਾ, ਝਾਵ ਕਰਾਮਾਤ ਟੱਕ ਕੇ (ਹਿੰਦੂਆਂ ਨੂੰ) ਇਸਲਾਮ ਤੇ ਸ਼ਰਧਾ ਹੋ ਆਵੇਗੀ। [2]ਜੰਦਰੇ।

ਸਥਿਤ ਹੈ ਜਹਾਂ–। ਇਮ ਕਹਿ, ਤੁਸ਼ਨਿ ਹੁਇ ਕਰਿ ਰਹੈ। ਨਿਕਸਨਿ ਥਾਨ ਪਾਂਇ ਨਹਿਂ ਲਹੈ ॥ ੯ ॥ ਸਾਦਰ ਕਹਹੁ, ਨ ਬੋਲਹੁ ਫੇਰ। ਹਟਕ ਰਹਹਿਗੋ ਭਾਰੋ ਹੇਰਿ'। ਇਮ ਸਲਾਹ ਨੌਰੰਗ ਨੈ ਕਰੀ। ਮੂਢ ਮੁਲਾਨ ਕਹੋ ਮਤ ਹਰੀ ॥ ੧੦ ॥ ਸਭਾ ਜਾਮਨੀ ਬਿਖੈ ਲਗਾਈ। ਆਨਿ ਭਏ ਮਾਨਵ ਸਮੁਦਾਈ। ਤਬਿ ਸ਼੍ਰੀ ਰਾਮਰਾਇ ਚਲਿ ਆਏ। ਜਿਸ ਪ੍ਰਤਾਪ ਤੁਰਕਨਿ ਪਰ ਛਾਏ ॥ ੧੧ ॥ ਉਤਰਿ ਪਾਲਕੀ ਤੇ ਤਹਿਂ ਗਯੋ। ਸ਼ਾਹ ਸਭਾ ਮਹਿਂ ਹੇਰਤਿ ਭਯੋ।ਸਨਮਾਨਤਿ ਕਹਿ ਸ਼ਾਹੁ ਬਿਠਾਵਾ। ਸਭਿਨਿ ਬਿਖੈ ਊਚੋ ਦੁਤਿ ਪਾਵਾ ॥੧੨॥ ਅਨਿਕ ਪੁਕਾਰਨਿ ਕੇਰਿ ਪ੍ਰਸੰਗ। ਬੋਲਤਿ ਸੁਨਤਿ ਸਰਬ ਹਿਤ ਸੰਗ। ਰਹਨਿ ਸਭਾ ਕੋ ਸਮਧ ਜਿਤੇਕ। ਬਿਗਸਤਿ ਦਿਯੋ ਬਿਤਾਇ ਤਿਤੇਕ ॥੧੩॥ ਸਨੈ ਸਨੈ ਪੁਨ ਉਠਿ ਕਰਿ ਚਾਲੇ। ਜੋ ਉਮਰਾਵ ਸਮਾਜ ਬਿਸਾਲੇ। ਰਾਮਰਾਇ ਸੰਗ ਬਾਤਨਿ ਛਿਰਨੋ। ਸਮਾਂ ਬਿਤਾਵਨਿ ਅਧਿਕੈ ਕਰਨੋ॥ ੧੪ ॥ ਦੋਨਹੁੰ ਰਹਿ ਗਏ ਬੋਲਤਿ ਜਬੈ। ਸਰਬ ਪੌਰ ਤਾਰੇ ਦਿਯ ਤਬੈ। ਲਘੁ ਦੀਰਘ ਕੋ ਰੋਕਨਿ ਕਰੇ। ਦਿਢ ਸਾਂਕਰ[1] ਕਪਾਟ ਬਡ ਖਰੇ ॥ ੧੫॥ ਸਭਿਨਿ ਪਿਛੈਰੇ ਘਟੀ ਬਿਤਾਈ। ਉਠਨੋ ਸ਼ਾਹੁ ਮਨ ਮੋਦ ਉਪਾਈ। ਅੰਤਹਪੁਰਿ ਕੋ ਕਿਯਸਿ ਪਯਾਨਾ। ਪਹੁੰਚੋ ਅਪਰ ਆਪਨੇ ਥਾਨਾ ॥ ੧੬ ॥ ਗੁਰਸੁਤ ਸਿਵਕਾ ਪਰ ਅਸਵਾਰ। ਗਮਨਨੋ ਨਿਜ ਡੇਰੇ ਹੁਇ ਤਯਾਰ। ਜਥਹਿ ਪੌਰ ਆਧੋ ਕਯਾ ਹੇਰਾ। ਕਰਨੋ ਅਸੰਜਤਿ ਤਾਰੇ ਭੇਰਾ ॥੧੭॥ ਦਰਵਾਨਨਿ ਸੋਂ ਗੁਰ ਸੁਤ ਭਾਖਾ ॥ 'ਹਮ ਕਹੁ ਕਨੋਂ ਤੁਮ ਅੰਤਰ ਰਾਖਾ? ਸਾਂਕੁਰ ਮੋਚਹੁ, ਗਮਨਹਿਂ ਡੇਰੇ। ਬਹੁਰ ਲੇਹੁ ਇਸ ਹੀ ਬਿਧਿ ਭੇਰੇ' ॥੧੮॥ ਊਚੋ ਚਢਨੋ ਕਹੈ ਦਰਵਾਨ।'ਅਬਿ ਨਹਿਂ ਤਾਰੀ ਹੈ ਇਸ ਥਾਨ।ਜਬਿ ਸਭਿ ਪੌਰਨਿ ਤਾਰੇ ਭੇਰੇ। ਸਭਿ ਤਾਰੀ ਅੰਤਰ ਇਸ ਬਰੇ॥੧੯॥ ਅਪਰ ਉਪਾਇ ਨਹੀਂ ਅਬਿ ਜਾਨੇ। ਅੰਤਰ ਹੀ ਰਹੀਐ ਕਿਸ ਥਾਨੇ। ਬਹੁਤ ਪੌਰ ਕਿਮ ਖੁਲਹਿਂ ਸੁ ਨਾਂਹੀ[2]। ਤਾਰੀ ਗਈ ਬਿਖਮ ਥਲ ਜਾਂਹੀ' ॥ ੨੦ ॥ ਇਮ ਦਰਵਾਨਨਿ ਗਿਰਾ ਅਲਾਈ। ਗੁਰਸੁਤ ਜਾਨੀ ਸਗਲ ਖੁਟਾਈ।–ਅਤਿ ਮਤਿਮੰਦ ਨ ਸਮਝਹਿਂ ਕੈਸੇ। ਸਭਿ ਨਿਕਸੇ ਰੋਕਨੋ ਮੁਝ ਐਸੇ–॥ ੨੧ ॥ ਕਰਨੋ ਬਚਨ 'ਛੁਟਹਿਂ ਸਭਿ ਤਾਰੇ। ਨਿਕਸਹਿਂ ਸਾਂਕਰ,ਖੁਲਹਿਂ ਕਿਵਾਰੇ। ਹਮ ਸੁਖੇਨ ਜਿਮ ਡੇਰਨਿ ਜਾਹਿਂ।ਸਕਲ ਪੌਰ ਇਸ ਰੀਤਿ ਖੁਲਾਹਿਂ[3]' ॥੨੨

[1]ਸੰਗਲ। [2]ਭਿਓੜੀਆਂ ਬਹੁਤ ਹਨ ਮੈ ਕਿਵੇਂ ਭੀ ਖੁੱਲ੍ਹ ਨਹੀਂ ਸੱਕਦੀਆਂ। [3]ਖੁਲ੍ਹ ਜਾਣ।

॥ ਇਮ ਕਹਿ ਨਿਜ ਦਾਸਨਿ ਕਹੁ ਪ੍ਰੋਰੋ'ਚਲਹੁ ਪਾਲਕੀ ਕਰਹੁ ਅਗੋਰੇ'। ਜਬਿ ਗਮਨੋ ਦਰ ਨਿਕਟੀ ਭਯੋ। ਛੁਟਿ ਸਾਂਕਰ ਤਾਰੋ ਖੁਲ੍ਹਿ ਗਯੋ॥੨੩॥ ਚਲੀ ਨਿਕਸਿ ਸਿਵਕਾ ਜਬਿ ਪੌਰ।ਸਭਿ ਬਿਸਮਾਇ ਰਹੇ ਤਿਸ ਠੌਰ। ਸ਼ਾਹੁ ਸਮੀਪ ਜਾਇ ਸੁਧ ਦਈ। 'ਅਚਰਜ ਗਤਿ ਕੁਛ ਲਖੀ ਨ ਗਈ ॥ ੨੪॥ ਆਪਹਿ ਛੁਟਿ ਸਾਂਕਰ ਖੁਲ੍ਹਿ ਤਾਰੇ। ਗੁਰਸੁਤ ਗਮਨੋ ਵਹਿਰ ਸੁਖਾਰੇ। ਜਿਮ ਤੁਮ ਕਹੁ ਕਰਹਿੰ ਤਿਮ ਜਾਇ'।ਸੁਨਤਿ ਸ਼ਾਹੁ ਹਰਖਯੋ ਬਿਸਮਾਇ ॥ ੨੫ ॥ ਥਿਤ ਸੁਧ ਹਿਤ ਅੰਤਹਿਪੁਰ ਬਾਹਰ[1] ।–ਅਜ਼ਮਤਿ ਅਤਿ ਜੁਤਿ ਇਹ ਜਗ ਜ਼ਾਹਿਰ।ਕਹਾਂ ਰੁਕਹਿ ਗਤਿ ਥਭ ਥਲਵਾਨ।–।ਦਰਵਾਨਨਿ ਸੌਂ ਪੁਨਹਿੰ ਬਖਾਨਾ ॥ ੨੬ ॥ 'ਕਛੁ ਨ ਬੋਲਹੁ ਜਾਨੇ ਦੇਹੁ। ਪੌਰ ਅਗਾਇ ਤਿਸੀ ਬਿਧਿ ਲੇਹੁ'। ਗੁਰ ਸੁਤ ਆਇ ਸੈਨ ਕਹੁ ਕੀਨਾ। ਤੁਰਕ ਉਪਾਇ ਨਿਫਲ ਕਰਿ ਦੀਨ॥੨੭॥ਭਈ ਪ੍ਰਾਤਿ ਉਲਮਾਉ ਹਕਾਰੇ। ਨਿਸ ਬ੍ਰਿਤਾਂਤ ਤਿਨ ਪਾਸ ਉਚਾਰੇ। 'ਰਹਨੋ ਨ ਰੁਕਨੋ, ਗਯੋ ਨਿਜ ਡੇਰੇ। ਸਾਂਕਰ ਤਾਰੇ ਖੁਲ੍ਹੇ ਘਨੇਰੇ' ॥ ੨੮ ॥ ਤਬਿ ਉਲਮਾਉਨਿ ਸ਼ਾਹੁ ਸੁਨਾਯੋ। 'ਹਮ ਕਉ ਅਚਰਜ ਥਭ ਉਰ ਆਯੋ।ਸੁਨਨੋ ਕਿਸੁ ਤੇ ਕੈਫ[2] ਰੁ ਮਾਸ। ਨਿਤ ਖਾਵਤਿ ਹੈ ਕਰਤਿ ਬਿਲਾਸ ॥ ੨੯ ॥ ਨਹਿੰ ਮਾਨਉ ਤਉ ਇਕ ਦਿਨ ਚਲਉ। ਤਹਿੰ ਆਹਾਰ ਦੇਖਹੁ ਤਿਹ ਮਿਲਉ'।ਸੁਨਿ ਕੈ ਸ਼ਾਹੁ ਕਹਨੋ 'ਹਮ ਜੈਹੈਂ।ਜੁ ਕਛੁ ਖਾਇ ਔਚਕ ਪਿਖਿ ਲੈ ਹੈਂ ॥ ੩੦ ॥ ਇਕ ਜਸੂਸ ਤਹਿੰ ਰਾਖਹੁ ਲਾਇ।ਸੁਧ ਆਹਾਰ ਕੀ ਜੋ ਕਹਿਆਇ[3]'।ਸੁਨਤਿ ਸ਼ਰੀਅਨਿਤੈ ਸੋ ਕੀਨਸਿ। ਸੁਧ ਲੈਬੇ ਹਿਤ ਨਰ ਪਠਿ ਦੀਨਸਿ ॥ ੩੧ ॥ ਭੋਜਨ ਕਰਨਿ ਲਗਨੋ ਜਿਸ ਛਿਨ ਮੈਂ। ਆਇ ਜਸੂਸ ਕਹੀ ਸੁ ਸਭਿਨਿ ਮੈਂ। ਉਲਮਾਉਨਿ ਸੁਧ ਸ਼ਾਹੁ ਸੁਨਾਈ। 'ਚਲਹੁ ਆਪ ਅਬਿ ਦੇਖਹੁ ਜਾਈ ॥੩੨॥ ਅਜ਼ਮਤਵੰਤ ਕਹਾਵਤਿ ਜੋਇ। ਕਰਤਿ ਕੁਕਰਮਨਿ ਦੂਰ ਕਰਿ ਸੋਇ। ਸਭਿਹਿਨਿ ਮੈਂ ਦਰਵੇਸ਼ ਕਹਾਵੈ। ਕਰਹਿ ਬੰਦਗੀ ਸਭਿਨਿ ਜਨਾਵੈ' ॥ ੩੩ ॥ ਕਹਤਿ ਸੁਨਤਿ ਇਮ ਆਪਸ ਮਾਂਹਿ।ਪਹੁੰਚੇ ਗੁਰ ਸੁਤ ਡੇਰੇ ਜਾਂਹਿ। ਬੋਤਲ* ਧਰੀ

[1](ਪਾਤਸ਼ਾਹ ਸ਼੍ਰੀ ਰਾਮਰਾਇ ਜੀ ਦੀ) ਪ੍ਰਥ ਲੈਣ ਵਾਸਤੇ ਅਤੇ ਮਹਿਲੋਂ ਬਾਹਰ ਹੀ ਖੜਾ ਸੀ। [2]ਸ਼ਰਾਬ। [3]ਜੋ ਆ ਕੇ (ਖਬਰ) ਕਹੇ। *ਇਹ ਪਦ ਅੰਗ੍ਰੇਜ਼ੀ ਦਾ ਹੈ, ਮੈਂ ਵਾਲੀ ਗਲ ਹੈ ਕਿ ਔਰੰਗਜ਼ੇਬ ਦੇ ਸਮੇਂ 'ਬੋਤਲ' ਪਦ ਦਾ ਰਿਵਾਜ ਇਤਾ ਹੋ ਗਿਆ ਹੋਵੇ। ਤਦੋਂ ਸ਼ਰਾਬ ਲਈ 'ਟ੍ਰਾਹੀ' ਯਾ ਪਤਲੇ ਕੱਚ ਦੇ ਦੇਸੀ ਬਣੇ 'ਸ਼ੀਸ਼ੇ' ਵਰਤੀਂਦੇ ਸਨ।

ਦੇਖਿ ਕੈ ਸ਼ਾਹੁਕਹਯੋ[1]'ਕਹਾਂ ਹੈ ਇਸ ਕੇ ਮਾਂਹੁ?॥੩੪॥ਤੁਮਰੇ ਦਰਵੇਸ਼ਨਿ ਕੋ ਬੇਸ। ਇਹ ਦੂਰ ਕਰਿ ਕਸ਼ਾ ਕਰਹੁ ਹਮੇਸ਼। ਹਮ ਨੇ ਆਜ ਸੁਨੀ ਤੁਮ ਰੀਤਿ। ਦੇਖੀ ਆਇ, ਕਰਹੁ ਵਿੱਪ੍ਰੀਤ ॥ ੩੫ ॥ ਰਹਿਨੀ ਸੰਤਨ ਕੀ ਸ਼ੁਭ ਕਹਾਂ। ਤੁਮ ਭੱਖਸ਼ਤਿ ਜਿਮ ਬਿਸ਼ਈ ਮਹਾਂ। ਕਰਾਮਾਤ ਕਿਮ ਤੁਮ ਕੋ ਹੋਈ ?। ਚਲਿਤ ਆਪ ਕੋ ਸ਼ੁਭ ਨਹਿੰ ਕੋਈ[2]' ॥੩੬॥ ਤਬਿ ਸ਼੍ਰੀ ਰਾਮ-ਰਾਇ ਤਿਨ ਕਹਯੋ'ਕਸ਼ਾ ਬੋਤਲ ਮੈਂ ਤੁਮ ਨੇ ਲਹਯੋ?'।ਖੋਲਿ ਬਦਨਜਬਿ ਪਾਇ ਕਟੋਰੇ। ਨਿਕਸਯੋ ਦੂਧ ਹੇਰਿ ਭਏ ਹੋਰੇ ॥੩੭॥ ਆਮਿਖ ਕੀ ਹੋਈ ਤਰਕਾਰੀ[3]। ਬਿੰਦਾਰਕ ਕੀ ਢਾਂਕ[4] ਸੁਧਾਰੀ। ਤੁਸ਼ਨਿ ਭਏ ਨ ਕੁਛ ਬਸ ਚਾਲਾ। ਹੇਰਿ ਹੇਰਿ ਹੈਰਾਨ ਬਿਸ਼ਾਲਾ ॥ ੩੮ ॥—ਕੁਛ ਤੇ ਕੁਛ ਕਰਿ ਕੈ ਦਿਖਰਾਵਤਿ।ਕੋਇ ਨ ਸਰਬਰ ਇਹੁ ਸੰਗ ਆਵਤਿ—।ਬਹੁਰ ਸ਼ਾਹੁ ਹਸਿਬੇ ਕੀ ਬਾਤ। ਕਰਤਿ ਰਹਯੋ ਕੋਤਿਕ ਬੱਖਸ਼ਾਤ ॥ ੩੯ ॥ ਹੋਇ ਪਰਸਪਰ ਮਹਦ ਪ੍ਰਸੰਨ। ਕਹਤਿ ਭਯੋ 'ਤੁਮ ਸਤਿਗੁਰ ਧੰਨ। ਜਿਨ ਕੀ ਸਮਤਾ ਕਰਹਿ ਨ ਕੋਈ'। ਕਵਿ ਸੰਤੋਖ ਸਿੰਘ 'ਦੀਰਘ ਸੋਈ' ॥ ੪੦ ॥ ਦੋਹਰਾ ॥ ਬਿਸਮਾਵਤਿ ਸਭਿ ਨਰਨਿ ਯੁਤਿ ਸ਼ਾਹੁ ਦੁਰਗ ਮਹਿੰ ਆਇ।—ਕਸੌਂਹੂੰ ਹੋਤਿ ਨ ਤਰੇ ਇਹੁ—ਪਚ ਹਾਰੇ ਸਮੁਦਾਇ ॥੪੧॥ ਇਤਿ ਸ਼੍ਰੀ ਸੂਰ ਪ੍ਰਤਾਪ ਸਕਲ ਗ੍ਰੰਥੇ ਨਵਮਿ ਰਾਸੇ 'ਰਾਮਰਾਇ' ਪ੍ਰਸੰਗ ਵਰਣਨੰ ਨਾਮ ਚਤੁਰ ਪੰਚਾਸਤੀ ਅੰਸੂ ॥ ੫੪ ॥

੫੫. [ਕਹਾਰਾਂ ਤੇ[5] ਬਿਨਾਂ ਪਾਲਕੀ ਚੁਲਾਈ]।

ਦੋਹਰਾ ॥ ਸਤਿਗੁਰ ਪੁੱਤ੍ਰ ਪ੍ਰਸੰਨ ਅਤਿ ਅਜ਼ਮਤਿ ਪਰਮ ਦਿਖਾਇ। ਸਭਿ ਕੂਰੇ ਬਹੁ ਬਾਰ ਕਿਯ ਹਾਰੇ ਮੂਢ ਉਪਾਇ ॥ ੧ ॥ ਚੌਪਈ ॥ ਅਧਿਕ ਰਹਯੋ ਸਭਿਹਿਨਿ ਪਰ ਬਲੀ। ਸ਼ਾਹੁ ਸਮੇਤ ਸਭਿਨਿ ਮਤਿ ਛਲੀ। 'ਕਿਮ ਇਹ ਹਾਰਹਿ ਤੁਰਕ ਬਨਾਵਹਿੰ'। ਮੂਢ ਮੁਲਾਨੇ ਸ਼ਾਹੁ ਸਿਖਾਵਹਿੰ ॥ ੨ ॥ ਨਹਿੰ ਬਸ ਚਲਯੋ ਉਪਾਇ ਨਿਫਲਤੇ[6]।ਪਚ ਪਚ ਹਾਰੇ ਸਤਿਗੁਰ ਥਲ ਤੇ[7]।ਤੀਨ ਲੋਕ ਮਹਿੰ ਅਸ ਨਹਿੰ ਕੋਈ। ਜੀਤ ਸਕੈ ਗੁਰ ਘਰ ਕਹੁ ਜੋਈ ॥ ੩ ॥ ਤੁਰਕ ਬਾਪੁਰੇ ਗਿਨਤੀ ਕਸ਼ਾ ਹੈਂ।ਅਰ ਕਰਿ ਮੂਰਖ ਸਮਤਾ ਚਾਹੈਂ।ਆਗਸ਼ਾ ਸਭਿ ਬ੍ਰਹਮੰਡ ਕੇ ਮਾਂਹੀ। ਨਿਤ ਅਨੁਸਾਰਿ,ਬਿਪਰਜੈ ਨਾਂਹੀ ॥ ੪ ॥ ਜਿਮ ਸਤਿਗੁਰਕੇ ਉਰ ਕਹੁ ਭਾਵੈ।ਤਿਸ ਪ੍ਰਕਾਰ ਨਿਜ ਚਲਿਤ ਦਿਖਾਵੈਂ।ਚੌਦਹਿ ਲੋਕ ਬਿਖੈ ਚਹਿੰ ਜੇਸੇ।ਉਚਿਤਾਨੁਚਿਤ ਰਚਤਿ ਤਬਿ ਤੈਸੇ॥੫॥ ਜੋ ਕਰਿਬੋ

[1](ਪਾਤਸ਼ਾਹ ਨੇ) ਕਹਿਆ। [2]ਭਾਵ ਆਪ ਦੇ ਕਰਮ ਠੀਕ ਨਹੀਂ ਹਨ। [3]ਸਬਜ਼ੀ। [4]ਚਤਾਉਂ ਦੀਆਂ ਫਾੜੀਆਂ। [5]ਵਿਅਰਥ ਹੋਏ। [6]ਸਤਿਗੁਰੂ ਜੀ ਵੀ ਤਾਕਤ ਕਾਲ।

ਨਹਿੰ ਚਹਿਤ ਗੁਸਾਈਂ[1]। ਸਿਰ ਹਰਿਬੋ ਲਗਿ ਮੌਨ ਰਹਾਈਂ। ਸ਼੍ਰੀ ਸਤਿ-ਗੁਰ ਪੂਰਨ ਭਗਵਾਨ। ਸ਼ੁਭ ਸਰਬੱਗਯ ਉਤੰਗ ਮਹਾਨ ॥੬॥ ਨਿਜ ਸੁਤ ਕੀ ਰਸਨਾ ਪਰ ਬਾਸੇ। ਜਿਮ ਬੋਲਹਿ ਤਿਮ ਕਰਤਿ ਪ੍ਰਕਾਸ਼ੇ। ਬਿਲਮ ਨ ਲਗਹਿ ਬਨਹਿ ਤਤਕਾਲਹਿ। ਤੀਨ ਲੋਕ ਪਰ ਆਯਸੁ ਚਾਲਹਿ ॥ ੭ ॥ ਪੁਨ ਸ਼੍ਰੀ ਰਾਮਰਾਇ ਮਨ ਜਾਨਾ। ਸਭਾ ਲਗੀ ਚਾਹਯੋ ਪ੍ਰਸਥਾਨਾ। ਅਸਵਾਰੀ ਸਿਵਕਾ ਮੰਗਵਾਈ। ਨਹਿੰ ਕਹਾਰ ਢਿਗ, ਗਏ ਕਿਥਾਂਈ॥੮॥ ਕੁਛਕ ਬਿਲਮ ਤਿਨ ਆਵਤਿ ਲਾਗਹਿ। ਕਹਤਿ ਦਾਸ 'ਮੈਂ ਲਯਾਵਹੁੰ ਭਾਗਹਿ'। ਗੁਰ ਨੰਦਨ ਮਨ ਮੈਂ ਇਹ ਠਾਨਾ।–ਬਿਨ ਕਹਾਰ ਮੈਂ ਕਰਿਵ ਪਯਾਨਾ॥੯॥ਦੇਖਿ ਦੇਖਿ ਦੁਖ ਦੁਸ਼ਟਨਿ ਦਯੋ। ਅਪਰ ਜਿ ਨਰ ਸੁ ਅਚੰਭੋ ਰਹੈਂ। ਮਹਿਮਾ ਮਹਾਂ ਹੋਇ ਬਿਸਤਾਰਾ।ਬਨਹਿੰ ਸਿੱਖ ਸੁਨਿ ਆਇ ਹਜ਼ਾਰਾਂ ॥ ੧੦ ॥ ਹੁਇ ਸੰਗਤਿ ਜਹਿੰ ਕਹਿੰ ਬਹੁ ਮੇਰੀ। ਕਹੈਂ ਕੀਰਤੀ ਸਭਿਨਿ ਬਡੇਰੀ–।ਰਿਦੈ ਮਨੋਰਥ ਕਰਤੇ ਐਸੇ।ਬੀਚ ਪਾਲਕੀ ਕੇ ਚਢਿ ਬੈਸੇ॥੧੧॥ ਮੁਖ ਤੇ ਕਹਯੋ 'ਕਹਾਰ ਬਿਹੀਨੀ। ਚਲਹਿ ਪਾਲਕੀ ਰੀਤਿ ਨਵੀਨੀ'। ਤਿਸ ਛਿਨ ਸ਼ਿਵਕਾ ਉਠਿ ਕਰਿ ਚਾਲੀ। ਦਿਪਤ ਜਵਾਹਰ ਲਗੇ ਬਿਸਾਲੀ ॥੧੨॥ ਚਮਤਕਾਰ ਨਿਜ ਅਛਮਤ ਸੰਗ। ਚਹੁੰਦਿਸ਼ਿ ਕੀਨਸਿ ਅਦਭੁਤ ਰੰਗ। ਆਗੈ ਨਰ ਢਲੈਤ ਕੁਛ ਚਾਲੇ। ਅਪਰ ਸਿੱਖ ਸੇਵਕ ਗਨ ਨਾਲੇ॥ ੧੩॥ 'ਧੰਨ ਧੰਨ ਸ਼੍ਰੀ ਸਤਿਗੁਰੁ ਧੰਨ'। ਬੋਲਹਿੰ ਚਹੁੰਦਿਸ਼ਿ ਭਏ ਪ੍ਰਸੰਨ। ਚਲੀ ਬੀਚਕਾ ਕੁਛਕ ਅਗਾਰੀ। ਸਿਵਕਾ ਬਿਨਾਂ ਕਹਾਰ ਨਿਹਾਰੀ ॥੧੪॥ ਅਦਭੁਤ ਭਏ ਮਨੁਜ ਗਨ ਮਿਲੇ। ਹੇਰਿ ਹੇਰਿ ਕਰਿ ਪੀਛੇ ਚਲੇ। ਕਾਰਨ ਬਹੁਤਨਿ ਕੋ ਦਿਖਰਾਵਨਿ।ਮੰਦਮੰਦ ਹੀ ਕਰਹਿੰ ਚਲਾਵਨਿ॥੧੫॥ਉੱਤਮ ਪੋਸ਼ਿਸ਼ ਅੰਗਨਿ ਧਰੇ। ਬੈਠਯੋ ਬੀਚ ਸੁ ਆਸਨ ਕਰੇ। ਨੇਤ੍ਰ ਬਿਸਾਲਕਮਲ ਦਲ ਮਨੋ। ਬਹੁ ਬਿਸਤ੍ਰਿਤਿ ਸੁ ਛਬਿ ਕੋ ਸਨੋ ॥ ੧੬ ॥ ਦੀਰਘ ਦਰਸ਼ਨ ਬਦਨ ਸੁਹਾਵਤਿ। ਭਰਯੋ ਅਨੰਦ ਮਨਹੁੰ ਮੁਸਕਾਵਤਿ। ਸ਼ਯਾਮਲ ਕੇਸ਼[2] ਸੁ ਬੇਸ ਅਸ਼ੇਖ। ਜਨੁ ਰਾਂਕਾਪਤਿ ਤਿਮਰ ਪ੍ਰਵੇਖ[3] ॥ ੧੭ ॥ ਸਕਲ ਦੇਹ ਦੀਰਘ ਦ੍ਰਤਿਵੰਤਿ। ਆਯਤ ਛਾਤੀ ਭੁਜਾ ਸੁਭੰਤਿ। ਗੌਰ ਰੰਗ ਤੁਪਨੀਯ[4] ਸਮਾਨਾ। ਰੁਚਿਰ ਬਿਭੂਖਨ ਪਹਿਰੇ ਨਾਨਾ ॥ ੧੮ ॥ ਬਿੰਦ ਮਸੰਦ ਮੋਵਜ਼ੇ

[1]ਜੋ (ਕਰਾਮਾਤ) ਲਗਾਵਣੀ ਨਾ ਚਾਹੁੰਣ ਸਤਿਗੁਰੂ ਜੀ। [2]ਕਾਲੇ ਕੇਸ। [3]ਆਨੰ ਦੰਦਰਮਾ ਹਨੇਰੇ ਵਿਚ ਪ੍ਰਵੇਸ਼ਿਆ ਹੈ। [4]ਸੋਨੇ ਵਰਗਾ।

ਦਾਸ। ਸੰਗ ਸਿੱਖ ਸ਼ੁਭ ਸੰਗਤਿ ਰਾਸ।ਚਾਮਰ ਚਾਰੁ ਢੁਰਤਿ ਚਹੁੰਦਿਸ਼ਿ ਮੈਂ। ਉਡਤਿ ਮਰਾਲ ਸੰਭਾਵਨਿ ਜਿਸ ਮੈਂ[1] ॥ ੧੯ ॥ ਸ਼ੋਭਤਿ ਸੂਰਜ ਮੁਖੀ ਅਗਾਰੀ। ਚਮਕਤਿ ਚਾਰੁ ਤਰਨਿ ਅਨੁਹਾਰੀ[2]। ਦਿਪਤਿ ਬੀਜਨਾ ਲਗੇ ਜਵਾਹਰ। ਕਰਤਿ ਅਨਿਕ ਸ਼ੋਭਾ ਕਹੁ ਜ਼ਾਹਰ ॥ ੨੦ ॥ ਬੋਲਤਿ ਜਾਤਿ ਨਕੀਬ ਅਗਾਰੀ।ਚਹੁੰਦਿਸ਼ਿ ਨਰ ਗਨ ਹੈ ਪਰਵਾਰੀ।ਸ਼ਰਧਾ ਜੁਤਿ ਜੋਰਤਿ ਜੁਗ ਹਾਥ। ਦਿਖਰਾਵਹਿਂ ਨਿਜ ਨਿੰਮ੍ਰੀ ਮਾਥ ॥ ੨੧ ॥ ਪੰਥ ਪਾਲਕੀ ਚਲਤਿ ਨਿਹਾਰੈਂ।ਹਾਰੈ ਮਤਿ ਬਹੁ ਰਿਦੈ ਬਿਚਾਰੈਂ॥ਚਾਰੈ ਦਿਸ਼ਿ ਚਿਤਵੈਤਿ ਪਧਾਰੈਂ। ਧਾਰੈਂ ਅਚਰਜ, ਬਚਨ ਉਚਾਰੈਂ॥ ੨੨ ॥ ਸਨੈ ਸਨੈ ਗਮਨਤਿ ਮਗ ਬੀਚ। ਭਏ ਹਜ਼ਾਰਹੁੰ ਊਚ ਅਰੁ ਨੀਚ। ਬਿਸਮਾਵਹਿਂ ਸੁਨਿ ਧਾਵਤਿ ਆਵਹਿਂ। ਮਿਲਿ ਮਿਲਿ ਦੇਖਹਿਂ ਸੀਸ ਝੁਕਾਵਹਿਂ ॥ ੨੩ ॥ ਹੀਰੇ ਸੁੰਦਰ ਮੁਕਤਾ ਲਰੀ। ਲਰੀ ਬਿਸਾਲਨਿ ਦਿਪਤਹਿਂ ਜ਼ਰੀ[3]। ਜ਼ਰੀਦੋਜ਼ ਤੇ ਸ਼ੋਭਾ ਖਰੀ। ਖਰੀ ਚੌਤਿ ਚਿਤ ਚਾਹੇ ਭੁਰੀ[4] ॥੨੪॥ ਘਰ ਘਰ ਮਹਿਂ ਸੁਧ ਸੁਨਿ ਸੁਨਿ ਦੌਰੇ। ਮਿਲਿ ਮਿਲਿ ਹੇਰਿ ਹੇਰਿ, ਭ੍ਰਿਸ ਠੌਰੇ। ਕਰਿ ਕਰਿ ਬੰਦਨ ਚਲਿ ਚਲਿ ਜਾਵ। ਹਰਖ ਹਰਖ ਉਰ ਕਹਿ ਕਹਿ ਗਾਵ ॥ ੨੫ ॥ ਪੁਰੀ ਬੀਥਕਾ ਬੀਚ ਬਜ਼ਾਰ। ਪਰਸੋ ਰੌਰ ਸੁਨਿ ਧਾਇਂ ਹਜ਼ਾਰ। ਚਲਹਿ ਪਾਲਕੀ ਬਿਨਾਂ ਨਰਨ ਤੇ। ਬਿਸਮਤਿ ਸਕਲ ਅਚਰਜ ਕਰਨ ਤੇ ॥ ੨੬ ॥ ਭਈ ਭੀਰ ਸਘਨੀ ਚਹੁੰ ਓਰ। ਖਰੋ ਹੋਨਿ ਨਹਿ ਪੱਯਤਿ ਠੌਰ। ਧਨੀ ਰੰਕ ਆਵਤਿ ਸਮੁਦਾਏ। ਪੰਥਿਤ ਮੂਰਖ ਸਭਿ ਦਰਸਾਏ॥੨੭॥ ਹਿੰਦੂ ਤੁਰਕ ਸਮੂਹ ਉਮਾਗਤਿ। ਏਕ ਬਾਰ ਹੇਰਨਿ ਚਿਤ ਚਾਹਤਿ। ਕੋਠਨਿ ਬੀਚ ਝਰੋਖਨਿ ਥਾਲਾ[5]। ਅਵਿਲੋਕਤਿ ਉਤਲਾਵਤਿ ਜਾਲਾ ॥ ੨੮ ॥ ਆਗੇ ਤੇ ਬਡ ਭੀਰ ਹਟਾਵੈਂ। ਤਰੁਨ ਢਲੈਤ[6] ਉਤੇਗ ਅਲਾਵੈਂ।'ਬੰਦਨ ਕਰਿ ਕਰਿ ਗਮਨਹੁ ਘਰ ਕੋ। ਦਰਸ਼ਨ ਕਰਿ ਲੀਨਹੁ ਸੁਤ ਗੁਰ ਕੋ ॥ ੨੯ ॥ ਭਜਹੁ ਪੰਥ ਇਤ ਉਤ ਕੋ ਹੋਵਹੁ।ਸ਼ਰਧਾ ਧਰਹੁ ਨੰਮ੍ਰਿ ਹੁਇ ਜੋਵਹੁ'। ਇਮ ਸੁਨਿ 'ਧੰਨ ਧੰਨ ਗੁਰ' ਕਹੈਂ। ਸੁਠ ਸੁਰਤਿ ਲਖਿ ਭਜਹੁ ਨ ਚਹੈਂ ॥ ੩੦ ॥ ਮੁਕਤਾ ਜੁਗਛ ਜਿ ਗੁੰਹੇ ਜ਼ਰੀ। ਬੀਚ ਪਾਲਕੀ ਲਰਕਤਿ ਲਰੀ[7]। ਨਿਜ

---

[1]ਜਿਸ ਵਿਚ ਉਡਦੇ ਹੰਸ ਦੀ ਸੰਭਾਵਨਾ ਹੁੰਦੀ ਹੈ। [2]ਸੂਰਜ ਵਾਂਙ। [3]ਜ਼ਰੀ ਦੀਆਂ ਲੜੀਆਂ ਬਹੁਤ ਪ੍ਰਕਾਸ਼ਦੀਆਂ ਹਨ। [4](ਸ਼੍ਰੀ ਰਾਮਰਾਇ ਜੀ ਦੇ) ਚਿਤ ਚਾਹਿਆਂ (ਪਾਲਕੀ) ਟੁਰਦੀ ਹੈ ਅਥਵਾ ਖੜੋਂਦੀ ਹੈ। [5]ਬਾਰੀਆਂ ਵਿਚ ਦਿਸ਼ਟੀਆਂ। [6]ਢਲਾਂ ਟੁਰਨੇ। [7]ਲੜੀਆਂ।

ਕਰ ਮਹਿੰ ਗਹਿ ਸਤਿਗੁਰ ਨੰਦਨਾਦੇਖਹਿ ਇਤ ਉਤ ਕਰਤਿਹੁ ਬੰਦਨ[1]।
੩੧ ॥ ਸਨੇ ਸਨੇ ਗਮਨਤਿ ਇਮ ਗਏ। ਦੁਰਗ ਪੌਰ ਲੌ ਪਹੁੰਚਤਿ ਭਏ। ਲੋਕ ਹਜ਼ਾਰਨਿ ਕੀ ਸੰਗ ਭੀਰ। ਕਿਨਹੂੰ ਕਹਯੋ ਸ਼ਾਹੁ ਕੇ ਤੀਰ ॥
੩੨ ॥ 'ਗੁਰ ਸੁਤ ਆਵਤਿ ਸਭਿ ਬਿਸਮਾਵਤਿ। ਬਿਨ ਕਹਾਰ ਸਿਵਕਾ ਗਮਨਾਵਤਿ। ਨਗਰ ਸੰਗ ਜਿਸ ਕੋ ਦਰਸਾਵਤਿ। ਅਬਿ ਸੁਨਿ ਸੁਨਿ ਧਾਵਤਿ ਉਤਲਾਵਤਿ' ॥ ੩੩ ॥ ਕਹਯੋ ਸ਼ਾਹੁ ਹਰਖਤਿ ਹੁਇ ਚੀਤ। 'ਮਮ ਢਿਗ ਲਗਿ ਆਵੈ ਤਿਸਿ ਰੀਤਿ। ਪਿਖਹਿ ਕਚਹਿਰੀ ਅਜ਼ਮਤ ਭਾਰੀ।ਨਰ ਬਿਹੀਨ ਸਿਵਕਾ ਅਸਵਾਰੀ' ॥ ੩੪ ॥ ਪੌਰ ਦੁਰਗ ਕੇ ਜਬਹਿ ਪ੍ਰਵੇਸ਼ਾ। ਭੀਰ ਨਰਨਿ ਕੀ ਸੰਗ ਵਿਸ਼ੇਸ਼ਾ। ਸਾਵਧਾਨ ਭੇ ਉਠਿ ਦਰਵਾਨ। ਬਰਜਨ ਕੀਨਸਿ ਤਰਜਿ[2] ਮਹਾਨ ॥੩੫॥ ਦੁਰਗ ਦ੍ਵਾਰ ਪਰ ਭੀਰ ਹਟਾਈ। ਸ਼ਾਹੁ ਨਿਕਟਿ ਸਿਵਕਾ ਗਮਨਾਈ। ਊਚੀ ਊਚੀ ਚਲਿ ਨਰ ਹੀਨੀ। ਸ਼ਾਹੁ ਸ਼ਭਾ ਜੁਤਿ ਸਭਿ ਨੇ ਚੀਨੀ ॥ ੩੬ ॥ ਦੇਖਿ ਦੇਖਿ ਬਿਸਮਾਵਤਿ ਸਾਰੇ।–ਇਸ ਕੀ ਅਜ਼ਮਤ ਤੋਟ ਨ ਪਾਰੇ–। ਜਥਿ ਸਭਿਹਿਨਿ ਅਵਿਲੋਕ ਲਈ ਹੈ। ਅਵਨੀ ਪੁਨਹਿ ਟਿਕਾਇ ਦਈ ਹੈ ॥੩੭॥ ਤਜਿ ਸਿਵਕਾ ਕੋ ਸਭਾ ਪ੍ਰਵੇਸ਼ਾ। ਚੌਕੀ ਊਚ ਸਭਿਨਿ ਤੇ ਬੈਸਾ। ਬੂਝਯੋ ਸ਼ਾਹੁ 'ਆਜ ਇਹ ਥਾਂਏ। ਨਰ ਹੀਨੀ ਸਿਵਕਾ ਚਢਿ ਆਏ' ॥੩੮॥ ਸੁਨਿ ਸ਼੍ਰੀ ਰਾਮਰਾਇ ਨੇ ਕਹਯੋ। 'ਸਮੋ ਕਚਹਿਰੀ ਕੋ ਹਮ ਲਹਯੋ। ਨਿਕਟਿ ਕਹਾਰ ਨਹੀਂ ਤਬਿ ਪਾਏ। ਹਮ ਅਰੂਢਿ ਕਰਿ ਇਮ* ਚਲਿ ਆਏ ॥ ੩੯ ॥ ਮੁਖ ਤੇ ਕਹਯੋ–ਕਹਾਰ ਜਿ ਨਾਂਹੀ।ਸਿਵਕਾ ਆਪ ਚਲੈ ਮਗ ਤਾਂਹੀ–।ਬਾਕ ਹਮਾਰੇ ਤੇ ਗਮਨਾਈ। ਹੇਰਿ ਹੇਰਿ ਭੇ ਨਰ ਸਮੁਦਾਈ' ॥ ੪੦ ॥ ਇੱਤ੍ਰਾਦਿਕ ਜੇ ਬਾਕ ਬਿਲਾਸ। ਬੈਠੇ ਕਰਤਿ ਸ਼ਾਹੁ ਕੇ ਪਾਸ। ਸਭਾ ਉਠਨਿ ਕੋ ਸਮਾਂ ਜਿ ਹੋਵਾ। ਸ਼ਾਹੁ ਸਮਾਜ ਸਮੇਤ ਖਰੋਵਾ ॥ ੪੧ ॥ ਅਪਨੇ ਅਪਨੇ ਗਏ ਸਥਾਨ। ਬਿਮਨਤਿ ਕਰਤੇ ਬਾਕ ਬਖਾਨਿ। ਸਤਿਗੁਰ ਸੁਤ ਆਯੋ ਨਿਜ ਡੇਰੇ। ਬੰਦਤਿ ਜੇ ਨਰ ਮਗ ਮਹਿੰ ਹੇਰੇ ॥ ੪੨ ॥ ਤਿਸ ਛਿਨ ਜਿਸ ਨ ਬਿਲੋਕਯੋ ਤੈਸੇ। ਪਛੁਤਾਵਤਿ ਜਿਮ ਕਹੂੰ ਠਗੋ ਸੇ[3]। ਕਵਿ ਸੰਤੋਖ ਸਿੰਘ ਇਸੀ ਪ੍ਰਕਾਰ। ਕਰਾਮਾਤ ਦਿਖਰਾਇ ਅਪਾਰ ॥ ੪੩ ॥ ਇਤਿ ਸ੍ਰੀ ਸੂਰ ਪ੍ਰਤਾਪ ਸੂਰਜ ਪ੍ਰਿੰਥੇ ਨਵਮਿ ਭਾਸੇ 'ਸ਼੍ਰੀ ਰਾਮਰਾਇ' ਪ੍ਰਸੰਗ ਵਰਨਨੰ ਨਾਮ ਪੰਚਾਸਤੀ ਅੰਸੂ ॥ ੫੫ ॥

[1]ਨਮਸਕਾਰ ਕਰਦਿਆਂ ਨੂੰ। [2]ਦੇਕ ਕੇ, ਤਾੜ ਕੇ (ਲੋਕਾਂ) ਨੂੰ ਦੇਕਿਆ। [3]ਕਿਸੇ ਨੇ ਠੱਗ ਲਿਆ ਹੋਵੇ। *ਪਾ:–ਭੇ ਕਿਮ।

ਪ੍ਰ:. [ਰਾਮਰਾਇ ਜੀ ਦੀ ਸਖਾਵਤ । ਸਾਹ ਨ ਸਾਹ]।

ਦੋਹਰਾ ॥ ਪੁਨਿ ਇਕ ਦਿਨ ਗਮਨੇ ਸਭਾ, ਨੰਦਨ ਸ਼੍ਰੀ ਹਰਿਰਾਇ। ਬੈਠੇ ਊਚੇ ਜਾਇ ਕਰਿ ਜਿਸ ਪ੍ਰਤਾਪ ਰਹਨੋ ਛਾਇ ॥ ੧ ॥ ਚੌਪਈ ॥ ਸਰਬ ਰੀਤਿ ਤੇ ਸਰਬ ਹਟਾਏ। ਦੇਖੀ ਦੁਸ਼ਟ ਬਿਸਾਲ ਦਖਾਏ। ਕਰਿ ਨ ਸਕਹਿ ਕੈਸਿਉਂ ਬੁਰਿਆਈ। ਬਾਰ ਬਾਰ ਅਜ਼ਮਤਿ ਪਤਿਆਈ ॥੨॥ ਸੂਰਜ ਸਮ ਪ੍ਰਤਾਪ ਕੋ ਕਰਿ ਕੈ। ਝੁਰਕ ਤੇਜ ਤਾਰਨ ਤੁਲ ਹਰਿ ਕੈ। ਅਚਲ ਸੁਜਸੁ ਅਪਨੋ ਬਿਸਤਾਰਾ। ਸਭਿ ਕੋ ਊਪਰ ਭਯੋ ਅਪਾਰਾ ॥ ੩ ॥ ਸ਼ਾਹੁ ਕਰਨੋ ਅਪਨੇ ਅਨੁਸਾਰੀ। ਦੇਖੀ ਦੁਖਹਿੰ ਦੇਖਿ ਦੁਤਿ ਭਾਰੀ। ਭਰੀ ਕਚਹਿਰੀ ਬੈਠਨੋ ਸ਼ਾਹੁ। ਭਇ ਸੁਸ਼ਾਂਤ ਆਈ ਚਲਿ ਪਾਹੁ॥੪॥ਕਿਸੀ ਦੇਸ਼ ਤੇ ਪਠਈ ਕਾਹੂੰ। ਵਸਤੁ ਅਮੋਲਕ ਦੇਖਹਿ ਤਾਹੂੰ। ਕੰਚਨ ਕੇ ਕੰਕਨ ਸ਼ੁਭ ਬਨੇ। ਜਿਸ ਪਰ ਲਗੇ ਜਵਾਹਰ ਘਨੇ ॥ ੫ ॥ ਹੀਰੇ ਝਟਤਿ ਦਮਕ ਬਡ ਊਠੇ। ਪਹਿਰਨਿ ਸ਼ਾਹੁ ਹੇਤੁ ਕਿਨ ਪਠੇ। ਸਭਾ ਬਿਲੋਕਤਿ ਰਹੇ ਲੁਭਾਏ। ਪਿਖਹਿ ਨੁਰੰਗਾ ਹਾਥ ਉਠਾਏ ॥ ੬ ॥ ਭਇ ਸ਼੍ਰੀ ਰਾਮਰਾਇ ਬਚ ਕਹੇ। 'ਕੰਕਨ ਅਜਬ ਆਜ ਇਹੁ ਲਹੇ। ਹਮ ਕਹੁ ਦੇਹੁ ਪਹਿਰ ਹੈਂ ਹਾਥ। ਲੇ ਕਰਿ ਤੁਮ ਤੇ ਦਿੱਲੀ ਨਾਥ ! ॥ ੭ ॥ ਨਹੀਂ ਅ ੩ ਥਲ ਐਸੇ ਹੋਇ। ਨਤੁ ਕਰਵਾਇ ਲੇਤਿ ਇਮ ਦੋਇ। ਯਾਂਤੇ ਭਏ ਪਸੰਦ ਹਮਾਰੇ। ਪਹਿਰਹਿੰ ਹਾਥਨਿ ਸ਼ੁਭਤਿ ਉਦਾਰੇ' ॥ ੮ ॥ ਸੁਨਿ ਨੌਰੰਗ ਮਨ ਬਿਖੈ ਬਿਚਾਰੇ।–ਇਹ ਤੋ ਰਾਖਨਿ ਉਚਿਤ ਹਮਾਰੇ। ਇਨ ਪਰ ਗੁਰ ਸੁਤ ਕੀਨਿ ਸਵਾਲ। ਕੈਸੇ ਦੇਉਂ ਇਨਹੁ ਕਹੁ ਟਾਲ ॥ ੯ ॥ ਅੰਤਰਜਾਮੀ ਜਾਨਹਿੰ ਮਨ ਕੀ। ਨਹਿ ਮਾਨਹਿ ਇਹ ਟਾਲ ਬਚਨ ਕੀ।ਮੋਲ ਬਿਸਾਲ ਜਵਾਹਰ ਲਾਗੇ।ਅਦਭੁਤ ਜੋਤਿ ਸਭਿਨਿ ਕੋ ਜਾਗੇ ॥ ੧੦ ॥ ਨਹਿ ਜਾਬ ਦੇਉਂ ਬਿਰਸ ਹੁਇ ਜਾਇ। ਇਨ ਬਹ ਦੀਨੋ ਵਸਤੁ ਮੰਗਾਇ।ਕ੍ਰਪਨ ਲਖਹਿ ਮੋਕਹੁ ਮਨ ਛੋਟੋ। ਜਿਸ ਤੇ ਦੁਤਿ-ਯ ਨ ਕਾਰਜ ਖੋਟ[1]–॥੧੧ ॥ ਇਮ ਬਿਚਾਰ ਕਰ ਰਿਦੈ ਬਡੇਰਾ। ਦੇਤਿ ਭਯੋ ਕੰਕਨ ਤਿਸ ਬੇਰਾ। ਗੁਰ ਨੰਦਨ ਨਿਜ ਹਾਥਨਿ ਪਾਏ। ਇਤ ਉਤ ਡੋਲਤਿ ਦੁਤਿ ਦਮਕਾਏ ॥੧੨॥ ਦੇਖਤਿ ਦੁਸ਼ਟ ਦਹੈ ਦੁਖਿਆਰੇ। ਹਿਤੂ ਹੋਰਿ ਕਰਿ ਭਏ ਸੁਖਾਰੇ। ਉਠੀ ਸਭਾ ਪੁਨ ਡੇਰਨਿ ਗਏ।ਮਲਤਿ ਪਰਸ-ਪਰ ਭਾਖਤਿ ਭਏ ॥ ੧੩ ॥ ਕਾਤਿਕ ਦਿਨ ਸੋ ਕੰਕਨ ਪਹਿਰਤਿ। ਸ਼ਾਹ

[1]ਜਿਸ (ਕ੍ਰਿਪਣਤਾ ਤੇਂ) ਦੂਜਾ ਕਾਰਜ ਕੋਈ ਖੋਟਾ ਨਹੀਂ।

ਸਮੀਪ ਆਇ ਰਹਿ ਨਿਤਪ੍ਰਤਿ। ਅਧਿਕ ਸਮਾਜ ਬਧਨੋ ਬਹੁ ਰੀਤੀ।ਸਿੱਖਨੋ ਅਨੇਕ ਹੋਤਿ ਚਿਤ ਪ੍ਰੀਤੀ॥ ੧੪॥ ਬ੍ਰਿੰਦ ਤੁਰੰਗ ਸੈਨ ਸੰਗ ਹੋਈ। ਸ਼ਸਤ੍ਰ ਬਸਤ੍ਰ ਮਹਿੰ ਸ਼ੋਭਤਿ ਜੋਈ। ਨਰ ਅਨੇਕ ਆਗੂ ਪਿਛਵਾਏ। ਸਨਮਾਨਤਿ ਸਭਿ ਸੁਜਸੁ ਅਲਾਏ॥੧੫॥ ਜਹਿੰ ਤਹਿੰ ਸੰਗਤਿ ਭਈ ਘਨੇਰੀ। ਅਰਪਹਿੰ ਆਨਿ ਉਪਾਇਨ ਫੇਰੀ। ਆਦਿ ਅਮਾਵਸ ਪਰਬ ਬਡੇਰੇ। ਦਰਸ਼ਨ ਕਰਨਿ ਆਇੰ ਬਹੁਤੇਰੇ॥ ੧੬॥ ਦੀਪਕ ਮਾਲ, ਦੁਸਹਿਰਾ, ਹੋਰੀ। ਦਰਸਹਿੰ ਸੰਗਤਿ ਕਰਿ ਕਰ ਜੋਰੀ। ਬਹੁ ਅਰਦਾਸ ਮੇਵੜੇ ਕਰਿਹੀਂ। ਸੰਗਤਿ ਅੱਗੂ ਮਸੰਦ ਸੁ ਧਿਰਿਹੀਂ॥ ੧੭॥ ਨਿਤਪ੍ਰਤਿ ਬਡ ਸਮਾਜ ਬਿਰਧਾਵੈ। ਲੋਕ ਅਨੇਕ ਦਰਬ ਅਰਪਾਵੈਂ*। ਕੇਤਿਕ ਸਮੋਂ ਬਿਤਾਵਨ ਕਰੈ। ਏਕ ਦਿਵਸ ਗਮਨਤਿ ਪੁਰਿ ਚਰੈ[1]॥ ੧੮॥ ਸੰਗ ਢਲੈਤ[2] ਨਕੀਬ ਬੁਲੰਤਾ। ਬਹੁ ਨਰ ਛੀਰ ਪਾਛ ਗਮਨੰਤਾ। ਰੀਤਿ ਸਮਾਜ ਰਾਜਾ† ਸੰਗ ਚਾਲਹਿੰ। ਜਾਤਿ ਬਜਾਰ ਨਰਨਿ ਅਲਬਾਲਹਿੰ[3]॥੧੯॥ਹੁਤੋ ਬੈਨਵਾ ਏਕ ਫਕੀਰ। ਤਿਨ ਪਿਖਿ ਸਤਿਗੁਰਸੁਤ ਸੰਗ ਭੀਰ।ਹੇਰਤਿ ਬੋਲਨੋ ਊਚ ਅਵਾਜ। 'ਕਰਾਮਾਤ ਸਾਹਿਬ ਸੁਨਿ ਆਜ॥੨੦॥ ਸ਼ਾਹੁਨ ਸ਼ਾਹ ਕਛੂ ਦਿਲਵਾਵਹੁ। ਸ਼੍ਰੀ ਸਤਿਗੁਰ ਨੰਦਨ! ਜੱਸੁ ਪਾਵਹੁ। ਨਹੀਂ ਆਪ ਕੋ ਅਪਰ ਸਮਾਨ। ਹਮਹਿੰ ਖਰਾਇਤ ਦੇਹੁ ਮਹਾਨ'॥੨੧॥ ਸੁਨਿ ਸ਼੍ਰੀ ਰਾਮਰਾਇ ਜਸੁ ਕਾਨੰ[4]।–ਸ਼ਾਹੁਨ ਸ਼ਾਹੁ ਮਹਾਨ ਬਖਾਨੇ–। ਜੋ ਅਵਰੰਗ ਤੇ ਕੰਕਨ ਲਏ। ਕਰ ਨਿਕਾਸਿ ਬੈਨਵ ਕੋ ਦਏ॥ ੨੨॥ ਬਹੁ ਮੋਲੇ ਗਨ ਲਾਇਸਿ ਹੀਰਾ। ਚਮਤਕਾਰ ਕੋਰਨ ਕਰਿ ਚੀਰਾ[5]। ਸ਼ਾਹੁ ਲੁਭਾਯੋ ਹੇਰਤਿ ਜੋਇ। ਜਾਚੇ ਦਏ ਬੈਨਵੇ ਸੋਇ॥੨੩॥ ਲਾਖਹੁੰ ਧਨ ਖਰਚਨੋ ਜਿਹ ਕਾਰਨ। ਪਠੇ ਸ਼ਾਹ ਕਹਿ ਹੈ ਕਰ ਧਾਰਨ[6]। ਰਹਿ ਲੁਭਾਇ ਦੇ ਸਕਹਿ ਨ ਕੋਇ। ਜਾਚੇ ਦਏ ਬੈਨਵੇ ਸੋਇ॥ ੨੪॥ ਜਾਚਤਿ ਸੁਨਨੋ ਝੁਰਕ ਗਨ ਭਾਂ। ਮਿਲਿ ਮਿਲਿ ਕਹਹਿੰ ਜਰਹਿੰ ਦੁਖ ਮਹਾਂ। 'ਦੇਖਹੁ ਕਰਤਿ ਬਧੀਕੀ ਬਾਤ। ਸ਼ਾਹਨ ਸ਼ਾਹੁ ਕਹਾਇ ਬਖਾਤ॥੨੫॥ ਨੌਰੰਗ ਤੇ ਜੋ ਕੰਕਨ ਲੀਨੇ। ਅਲਪ ਜਾਨਿ ਬੈਨਵ ਕੋ ਦੀਨੇ। ਨਹੀਂ ਤ੍ਰਾਸ ਕੁਛ ਮਨ ਮਹਿੰ ਠਾਨਾ। ਬਧਨੋ ਬਿਸਾਲ ਰਿਦੇ ਗਰਬਾਨਾ॥ ੨੬॥ ਸ਼ਾਹੁਨਸ਼ਾਹਿ

[1]ਪਾਲਕੀ ਵਿਚ ਚੜ੍ਹੇ ਦੇਏ ਸ਼ਹਿਰ ਵਿਚ ਜਾ ਰਹੇ ਸਨ। [2]ਸਿਪਾਹੀ। [3]ਘੋਹੇ ਦੇਂਦੇ। [4]ਕੰਨਾਂ ਵਿਚ। [5]ਭਾਵ ਪਹਿਲ ਐਸੇ ਕੱਢੇ ਦਿਏ ਕਿ ਚਮਤਕਾਰ (ਬਹੁਤ ਦੇਂਦੇ ਸਨ)। [6]ਸ਼ਾਹ ਨੂੰ ਭੇਜੇ ਸਨ ਕਿਸ ਲਈ ਕਿ (ਸ਼ਾਹ) ਦੱਬੀਂ ਪਾਈ ਨੇਂਬੇਗਾ। *ਪਾ:–ਬਹੁ ਪਾਵੈਂ। †ਪਾ:–ਰਾਜਸ ਰੀਤਿ ਸਮਾਜ।

ਕਹਾਵਹਿ ਜੈਸੇ। ਨਹਿੰ ਚਵਰਗੱਤਾ ਕੋ ਸੁਧ ਐਸੇ। ਅਬਿ ਹਮ ਚਲਹਿੰ ਸੁਨਾਵਹਿੰ ਸ਼ਾਹੁ। ਸੁਨਹਿ, ਉਪਾਵਹਿ ਰਿਸ ਉਰ ਮਾਂਹੁ' ॥੨੭॥ ਇਮ ਕਾਜ਼ੀ ਉਲਮਾਉ ਮੁਲਾਨੇ। ਹੁਇ ਇਕਠੇ ਢਿਗ ਸ਼ਾਹ ਬਖਾਨੇ। ਮਿਲਿ ਕਰਿ ਸਭਿਨਿ ਸੁਨਾਵਨਿ ਕੀਨਸਿ। 'ਰਾਵਰ ਕਟਕ' ਜਰਾਊ ਦੀਨਸਿ ॥ ੨੮ ॥ ਆਪ ਕਹਾਯਹੁ ਸ਼ਾਹਿਨ ਸ਼ਾਹੁ। ਦਿਏ ਨਿਕਾਸਿ ਬੈਨਵੇ ਪਾਹੁਨਹਿੰ ਰਾਵਰ ਕੋ ਤ੍ਰਾਸ ਕਰੈਤਾ। ਤੁਮ ਤੇ ਅਧਿਕ ਆਪ ਜਾਨੈਤਾ' ॥ ੨੯ ॥ ਇੱਤਮਾਦਿਕ ਦੂਤੀ ਬਹੁ ਕਰੀ। ਜਿਸ ਤੇ ਸ਼ਾਹੁ ਰਿਦੈ ਰਿਸ ਭਰੀ। ਜਬਹਿ ਕਚਹਿਰੀ ਸ਼ਾਹੁ ਲਗਾਈ। ਆਇ ਸਭਾਸਦ ਭੇ ਸਮੁਦਾਈ ॥੩੦॥ ਗੁਰ ਨੰਦਨ ਭਬਿ ਚਲਿ ਕਰਿ ਆਵਾ। ਸਭਾ ਪ੍ਰਵੇਸ਼ਨੋ ਬੈਠਿ ਸੁਹਾਵਾ। ਕਿਤਿਕ ਬਾਰ ਪੀਛੇ ਕਰਿ ਸ਼ਾਹੁ। 'ਕੰਕਨ ਆਜ ਨਹੀਂ ਤੁਮ ਪਾਹੁ ॥੩੧॥ ਕਿਸ ਕਾਰਨ ਕਰਿ ਕਰ ਨਹਿੰ ਪਾਏ? ਕੁਛੇ ਆਜ ਸਭਾ ਮਹਿੰ ਆਏ'। ਸੁਨਿ ਗੁਰ ਨੰਦਨ ਬਚਨ ਉਬਾਚਾ। 'ਹਮੇ ਬੈਨਵੇ ਨੇ ਮਗ ਜਾਚਾ ॥ ੩੨ ॥ ਤਿਸ ਕਹੁ ਦੋਨਹੁੰ ਦੇ ਕਰਿ ਆਏ। ਭਯੋ ਆਪ ਕੋ ਜਸੁ ਅਧਿਕਾਏ। ਲੇ ਕਰਿ ਬਹੁ ਪ੍ਰਸੰਨ ਮਨ ਹੋਵਾ। ਅਦਭੁਤ ਸਭਿਨਿ ਪਦਾਰਥ ਜੋਵਾ' ॥੩੩॥ ਰਿਸ ਕਰਿ ਕੁਛ ਨੌਰੰਗ ਉਚਾਰਾ। 'ਕੰਕਨ ਜੋਰੀ' ਮੋਲ ਉਦਾਰਾ। ਜਾਗਤਿ ਜੋਤਿ ਜਵਾਹਰ ਜਾਹੁੰ। ਮੈਂ ਹਿਤ ਕਰਿ ਦੀਨੇ ਤੁਮ ਪਾਹੁ ॥੩੪॥ ਲੇਕਰਿ ਅਪਰ ਥਾਨ ਸੋ ਦੀਨਿ। ਮੋਹਿ ਤ੍ਰਾਸ ਨਹਿੰ ਰੰਚਕ ਕੀਨਿ।ਅਬਿ ਕੰਕਨ ਸੋਈ ਮੁਝ ਦੇਹੁ।ਮੰਗਵਾਵਹੁ ਨਹਿੰ ਬਿਲਮ ਕਰੇਹੁ॥੩੫॥ ਉਚਿਤ ਪਹਿਰਬੇ ਕਰ ਬਰ ਮੋਰੇ[1]। ਨਾਂਹਿ ਤ ਰਹਤਿ ਹਾਥ ਮਹਿੰ ਤੋਰੇ। ਅਪਰਨ ਕੀ ਲਾਇਕ ਸੋ ਨਾਂਹੀ। ਵਸਤੁ ਅਮੋਲਕ ਨਹਿੰ ਕਿਸ ਪਾਹੀ'॥੩੬॥ਸੁਨਿ ਸ਼੍ਰੀ ਰਾਮਰਾਇ ਨੇ ਭਾਖਾ। 'ਅਬਿ ਤਿਨ ਕੀ ਕਨਾ ਕਰਹੁ ਭਿਲਾਖਾ। ਜਾਚਤਿ ਦੀਨਿ ਦਏ ਕਰਿ ਦਾਨ। ਪੁਨ ਕਿਮ ਲੇਹੁੰ ਆਪਨੇ ਪਾਨ ॥੩੭॥ ਅਪਰ ਜਿ ਹੋਤਿ, ਦੇਤਿ ਭੀ ਫੇਰ। ਲਿਏ ਬੈਨਵੇ ਕ੍ਰੂਰ ਬਛੇਰ। ਜਾਚੇ ਤਿਸ ਤੇ ਹਾਥ ਨ ਆਵਹਿੰ।ਬਲ ਤੇ ਛੀਨਹਿੰ ਤਊ ਨ .ਪਾਵੈਹਿੰ ॥ ੩੮ ॥ ਯਾਂਤੇ ਰਿਦੇ ਬਿਸਾਰਹੁ ਸੋਇ। ਨਹਿੰ ਅਬਿ ਲੋਭਹੁ[2] ਉਚਿਤ ਨ ਕੋਇ'।ਪੁਨਹਿ ਸ਼ਾਹੁ ਨੇ ਕਹਜੋ ਸੁਨਾਇ। 'ਇਮ ਮੋਰੇ ਮਨ ਮਹਿੰ ਨਹਿੰ ਆਇ ॥੩੯॥ ਮੋਹਿ ਸਭਾ ਮਹਿੰ ਕੰਕਨ ਸੋਇ। ਤੁਮ ਪਹਿਰਹੁ ਕੈ ਮੁਝ ਢਿਗ ਹੋਇ। ਅਬਿ ਮੰਗਵਾਇ ਦੇਹੁ ਮੁਝ ਭਾਈ। ਜਿਮ ਜਾਨਹੁ ਤਿਮ ਰਚਹੁ

[1]ਕੜੇ। [2]ਕਸਿਆਂ ਦੀ ਲੋੜ। [3]ਮੇਰੇ ਪ੍ਰੇਮ ਹੱਥਾਂ ਦੇ। [4]ਲਾਲਸਾ ਵੀ ਤੁਛ ਨਾਂ ਕਰੋ।

ਉਪਾਈ॥ ੪੦॥ ਤਿਨ ਬਿਨ ਮੋਹਿ ਪ੍ਰਸੰਨਤਾ ਨਾਂਹੀ। ਵਸਤੁ ਅਮੋਲ ਰੰਕ ਜ੍ਯੋ ਪਾਹੀ। ਅਨਿਕ ਬਾਤ ਕਿਮ ਕਹੁ ਕਹਾਵਉ। ਸੋ ਕੰਕਨ ਬਿਨ ਬਿਲਮ ਮੰਗਾਵਉ'॥੪੧॥ ਇਮ ਰੁਖ ਲਖਿ ਕਰਿ ਨੀਰੰਗ ਕੋਰਾ। ਗੁਰਸੁਤ ਅਛਮਤ ਕਰਿ ਤਿਸ ਬੋਰਾ। ਜਿਹ ਸਥਾਨ ਕੰਕਨ ਛੁਭ ਧਰੇ। ਬਹੁਤ ਜਤਨ ਤੇ ਗੁਪਤੀ ਕਰੇ[1]॥੪੨॥ਇਕ ਦੁਇ ਰਾਖੈਂ[2] ਤਿਸ ਥਲ ਰਹੈਂ। ਮਣਿ ਕੀ ਸਮ ਪੰਨਗ ਨਿਤ ਲਹੈਂ[3]। ਗੁਰਸੁਤ ਨੇ ਤਹਿਂ ਤੇ ਨਿਕਸਾਏ। ਆਗੇ ਧਰਿ ਕਰਿ ਸ਼ਾਹੁ ਦਿਖਾਏ॥੪੩॥ ਬੈਠੇ ਤਹਾਂ ਮੰਗਾਵਨਿ ਕਰੇ। ਪਿਖੇ ਸ਼ਾਹੁ ਕੁਛ ਸਮਝਾ[4] ਧਰੇ। ਤਸੀ ਬਿਖਮਤਾ ਬੋਲਤਿ ਜੈਸੇ। ਤਉ ਲਗਜੋ ਬੁਝਨਿ ਕਹਿ ਐਸੇ॥ ੪੪ ॥ 'ਕਯੋਂ ਤੁਮ ਸ਼ਾਹੁਨਸ਼ਾਹੁ ਕਹਾਵਹੁ? ਸੁਨਿ ਸੁਨਿ[5], ਦਰਬ ਦੇਹੁ ਹਰਖਾਵਹੁ। ਕਿਸ ਪ੍ਰਕਾਰ ਤੁਮ ਸ਼ਾਹਿਨਸ਼ਾਹੁ?ਇਹ ਉੱਤਰ ਦੀਜੈ ਮੁਝ ਪਾਹੁ' ॥ ੪੫ ॥ ਤਬਿ ਸ਼੍ਰੀ ਰਾਮਰਾਇ ਨੇ ਕਹਜੋ। 'ਇਸ ਕੋ ਅਰਥ ਨਹੀਂ ਤੁਮ ਲਹਜੋਕਿਕਸਜੋ ਸਾਹੁ ਆਇ ਕੈ ਨਾਂਹੀ। ਅਸ ਨਿਸਦਾ ਹਮਰੇ ਮਨ ਮਾਂਹੀ ॥ ੪੬ ॥ ਯਾਂਤੇ ਸਾਹੁ ਨ ਸਾਹੁ ਕਹੈਂਤੇ[6]। ਇਸ ਖਿਧਿ ਹਮਰੋ ਮਤੋ ਲਖੈਂਤੇ'। ਕਵਿ ਸੰਤੋਖ ਸਿੰਘ ਰੁਖ ਲਖਿ ਸ਼ਾਹੁ। ਗਏ ਸਕਲ ਨਿਜ ਡੇਰਨਿ ਮਾਂਹੁ॥ ੪੭ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਾਮਾ ਕਾਵੇ 'ਸ੍ਰੀ ਰਾਮਰਾਇ' ਪ੍ਰਸੰਗ ਕਥਨੇ ਨਾਮ ਪੰਚਾਸਤਮੀ ਅੰਸੂ ॥ ਪਰ ॥

੫੭. [ਮਿੱਟੀ ਮੁਸਲਮਾਨ ਕੀ]।

ਦੋਹਰਾ॥ਪੁਨ ਇਕ ਦਿਨ ਗਮਨੇ ਸਭਾ ਨੰਦਨ ਸ਼੍ਰੀ ਹਰਿ ਰਾਇ।ਉਮਰਾਵਨਿ ਮਹਿਂ ਸ਼ਾਹੁ ਢਿਗ ਬੈਠਜੋ ਊਚੀ ਥਾਇਂ ॥ ੧ ॥ ਚੌਪਈ ॥ ਪੂਰਬ ਦੁਸ਼ਟਨਿ ਸ਼ਾਹੁ ਸਿਖਾਯੋ । 'ਸ਼੍ਰੀ ਨਾਨਕ ਨਿਜ ਸ਼ਬਦ ਬਨਾਯੋ । ਤਿਸ ਮਹਿ

---

[1]ਲੁਕਾਏ ਹੋਏ ਸਨ। [2]ਰਖਵਾਲੇ। [3]ਸੱਪ ਮਣੀ ਨੂੰ ਨਿੱਤ (ਜਿਵੇਂ) ਵੇਖਦਾ ਹੈ, ਤਿਸ ਵਾਂਙ (ਦੇਖਦੇ ਰਹਿੰਦੇ ਸਨ ਰਾਖੇ)। [4]ਸ਼ਾਂਤੀ। [5](ਆਪਣਾ ਜੱਸ) ਸੁਣ ਸੁਣਕੇ। [6]ਭਾਵ ਸ੍ਵਾਸ ਨਿਕਲਕੇ ਫੇਰ ਅੰਦਰ ਆਵੇਗਾ ਕਿ ਨਹੀਂ, ਇਸ ਦਮ ਦਾ ਇਤਨਾ ਭਰਵਾਸਾ ਨਹੀਂ ਹੈ, ਇਸ ਕਰਕੇ ਅਸੀਂ 'ਸਾਹ ਨ ਸਾਹ' ਕਹਾਉਂਦੇ ਹਾਂ। ਓਵ ਤਾ ਇਸ ਵਿਚ ਸ਼ਾਹ ਪਦ ਨੂੰ ਸਾਹ ਵਿਚ ਬਦਲ ਕੇ ਇਕ ਸ਼ਬਦ ਚਮਤਕਾਰ ਦੱਸਿਆ ਹੈ, ਪਰ ਧੁਨੀ ਵਿਚ ਇਹ ਹੈ ਕਿ ਅਸੀਂ ਦਮ ਦਾ ਭਰੋਸਾ ਨਜ਼ੀਂ ਕਰਦੇ, ਇਸ ਵਾਸਤੇ ਹਰ ਸ੍ਵਾਸ ਤੇ ਹੀ ਨਹੀਂ ਪਰ ਸ੍ਵਾਸ ਦੇ ਬਾਹਰ ਨਿਕਲੇ ਬੀ ਤੇ ਅੰਦਰ ਗਏ ਬੀ ਨਾਮ ਸਿਮਰਨ ਵਿਚ ਸਾਵਧਾਨ ਰਹਿੰਦੇ ਹਾਂ। ਇਸ ਸਦਾ ਸਾਵਧਾਨਤਾ ਕਰਕੇ ਦੀਨ ਵਿਚ ਸਾਨੂੰ ਸ਼ਾਹਨਸ਼ਾਹ ਕਿਹਾ ਜਾਂਦਾ ਹੈ। ਵਿਚ ਵਿਚ ਚੁਗਤ ਬੀ ਹੈ ਕਿ ਤੁਹਾਨੂੰ ਦਮ ਦਾ ਭਰੋਸਾ ਹੈ ਇਸ ਕਰਕੇ ਤੁ ਦੱਬ ਵਲੋਂ ਗ਼ਾਫਲਤ ਵਿਚ ਹੈਂ ਤੇ ਮਾਇਆ ਵਿਚ ਲਿਪਤ ਹੈਂ।

ਕਰਨੋ ਤੁਰਕ ਮਤਿ ਖੰਡਨ। ਹਿੰਦੁਨਿ ਮਤਿ ਕੋ ਕੀਨਸਿ ਮੰਡਨ ॥ ੨ ॥
ਪ੍ਰਿਥੀ ਬਿਖੈ ਜੁ ਤੁਰਕ ਦਬਨਾਵੈਂ। ਸੋ ਭੀ ਜਰਹਿੰ ਅਗਨਿ ਦਿਪਤਾਵੈਂ।
ਬੁਝਹੁ ਰਾਮਰਾਇ ਕੇ ਆਏ। ਕਜਾ ਉੱਤਰ ਇਸ ਕਹੁ ਬਤਲਾਏ' ॥ ੩ ॥
ਇੱਤਜਾਦਿਕ ਕਹਿ ਸ਼ਾਹੁ ਸਿਖਾਯੋ। ਜਬਿ ਸ਼੍ਰੀ ਰਾਮਰਾਇ ਚਲਿ ਆਯੋ।
ਅਪਰ ਪ੍ਰਸੰਗ ਅਨੇਕ ਚਲਾਏ। ਜੋ ਓਲਮਾਉ ਤਹਾਂ ਸਮੁਦਾਏ ॥ ੪ ॥
ਜੁਕਤਿ ਉਕਤਿ ਕਰਿ ਮਤਿ ਚਤੁਰਾਈ। ਸ਼ਾਹੁ ਸੁਨਾਵਹਿੰ ਹਰਖ ਉਪਾਈ।
ਚਲੋ ਪ੍ਰਸੰਗ ਬੁਝਨੋ ਚਹਨੋ। 'ਸ਼੍ਰੀ ਨਾਨਕ ਜੀ ਇਹ ਕਜਾ ਕਹਨੋਃ—॥ ੫ ॥

ਸ਼੍ਰੀ ਮੁਖਵਾਕਃ—ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ॥ਜਲਿ ਜਲਿ ਰੋਵੈ ਬਪੁੜੀ ਃ ਕਿ ਬੰਦਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥ ੨ ॥

ਚੌਪਈ ॥ ਕਰਹੁ ਮਾਇਨਾ ਸਭਿਨਿ ਸੁਨਾਇ। ਇਹ ਕਜਾ ਕਹਨੋ ਦੇਹੁ ਸਮੁਝਾਇ ?'। ਸੁਨਿ ਸ਼੍ਰੀ ਰਾਮਰਾਇ ਮਨ ਜਾਨਾ।—ਗਨ ਦੇਖੀ ਸਿਖਰਾਇ ਮਹਾਨਾ ॥ ੬ ॥ ਕਹੋਂ ਵਾਸਤਵ[1] ਅਰਥ ਜਿ ਅਬੈ। ਦੇਖੀ ਤਰਕ ਬਧਾਵਹਿ ਸਬੈ। ਜਿਸ ਤੇ ਸ਼ਾਹੁ ਫਰਕ ਉਰ ਪਾਵੈ। ਤਿਮ ਇਹ ਦੁਸ਼ਟ ਕੁਬਾਦ ਉਠਾਵੈਂ ॥ ੭ ॥ ਸ਼ਰ੍ਹਾ ਬਿਖੈ ਮਨ ਬੰਧਨੋ ਸ਼ਾਹੁ। ਠਾਨਹਿ ਦ੍ਵੈਸ਼ ਅਧਿਕ ਮਨ ਮਾਂਹੁ। ਬਨੀ ਬਾਤ ਮੋਰੀ ਬਿਗਰੈ ਹੈ। ਬਹੁਰ ਕਿਸੁ ਬਿਧਿ ਨਹਿੰ ਸੁਧਰੈ ਹੈ ॥ ੮ ॥ ਕਰਤਿ ਰਹੋ ਨਿਤਪ੍ਰਤਿ ਦੁਸ਼ਟਾਈ।ਮੈਂ ਅਜ਼ਮਤ ਕੇ ਜ਼ੋਰ ਬਚਾਈ। ਮੁਝ ਕੋ ਧਨ ਲਾਖਹੁੰ ਇਹ ਦੇਤਿ। ਬਿਗਰ ਜਾਇ ਪੁਨ ਰਹੈ ਨ ਹੇਤ[2]—॥ ੯ ॥ ਇੱਤਜਾਦਿਕ ਉਰ ਬਹੁਤ ਬਿਚਾਰੇ। ਪਦ ਕੇ ਅੱਛਰ ਅਪਰ ਉਚਾਰੇ। 'ਮਿੱਟੀ ਬੋਇਮਾਨ ਕੀ ਕਹੀ। ਸਕਲ ਤੁਰਕ ਕੀ ਇਹ ਗਤਿ ਨਹੀਂ ॥੧੦ ॥ਬੋਇਮਾਨ ਕੀ ਨਿੰਦਜਾ ਸਾਰੇ। ਬਿਚ ਕੁਰਾਨ ਭੀ ਕਹਨੋ ਤੁਮਾਰੇ। ਕਜਾ ਸੈਸੈ ਹੋਯਹੁ ਇਸ ਮਹੀ। ਬੇਇਮਾਨ ਕੀ ਦੁਰਗਤਿ ਕਹੀ ॥ ੧੧ ॥ ਹਮਰੇ ਤੁਮਰੇ ਸਕਲ ਸਥਾਨ। ਨਿੰਦਤਿ ਹੈਂ ਜਿਨ ਤਜਨੋ ਇਮਾਨ। ਸਭਿ ਕੋ ਮਤੋ ਏਕ ਬਿਧਿ ਕਹੈਂ। ਜਨੋਂ ਕਨੋਂ ਧਰਮ ਭਲੇ ਨਿਰਬਹੈਂ ॥ ੧੨ ॥ ਸਭਿ ਗੁਨ ਮੂਲ ਧਰਮ ਹੈ ਏਕ। ਹੋਤਿ ਧਰਮ ਤੇ ਰਿਦੇ ਬਿਬੇਕ। ਸੁਥਿਤ ਜਗਤ ਕੋ ਧਰਮ ਦਖੰਤਾ[3]। ਧਰਮ ਸਦਾ ਸੁਖ ਕੋ ਉਪਜੰਤਾ ॥ ੧੩ ॥ ਧਰਮ ਰੂਪ ਹੈ ਖੇਤ ਬਿਸਾਲਾ। ਸੰਤ ਸੰਤੋਖ ਬੀਜ ਸਭਿ ਕਾਲਾ। ਸਮਤਾ, ਸੁਚਤਾ,

[1]ਅਸਲੀ। [2]ਪਿਆਰ। [3]ਧਰਮ ਹੀ ਜਗਤ ਨੂੰ ਥਿਰ ਰੱਖਦਾ ਹੈ।

ਮੁਦਤਾ, ਖਿਮਾ। ਸ਼ਰਧਾ, ਦਯਾ ਕਰਤਿ ਇਨ ਜਮਾ॥੧੪॥ਪ੍ਰਾਨੀ ਜੀਵਹਿ ਜਗ ਮਹਿ ਜਾਵਦ। ਰੱਛਤ ਧਰਮ ਕਰਤਿ ਹੈ ਤਾਵਦ। ਤਜਾਗੈ ਪ੍ਰਾਨ ਮ੍ਰਿਤਕ ਜਬਿ ਕੋਇ। ਚਲਹਿ ਬਛੇ ਮਗ[1] ਏਕਲ ਹੋਇ॥ ੧੫॥ ਭਬਹਿ ਸਹਾਇਕ ਧਰਮ ਅਸ਼ੋਕ। ਸਭਿ ਸੁਖ ਦੇਤਿ ਬੀਜ ਪਰਲੋਕ। ਧਾਂਤੇ ਸ਼ੁਭ ਇਮਾਨ ਸਭਿ ਹੀ ਕੋ। ਭਜਹਿ ਨ ਕਬਹੂੰ ਚਹਿ ਸੁਖ ਜੀ ਕੋ॥ ੧੬॥ ਬੇਇਮਾਨ ਦੁਖ ਦੋਨਹੁ ਲੋਕ। ਬੇਇਮਾਨ ਕੋ ਸਦ ਹੀ ਸ਼ੋਕ। ਬੇਇਮਾਨ ਦੋਜ਼ਕ ਮਹਿ ਜਾਇ। ਬੇਇਮਾਨ ਕੀ ਗੋਰ[2] ਜਲਾਇ'॥੧੭॥ ਇੱਤਮਾਦਿਕ ਗੁਰਸਤ ਨੇ ਕਹਜੋ। ਸ਼ਾਹੁ ਕੁਸ਼ਾਮਦ ਕੋ ਚਿਤ ਚਹਜੋ। ਅਪਨੇ ਥਲ ਕੀ ਸੁਧ ਬਿਸਰਾਈ। ਸਤਿਗੁਰ ਗਿਰਾ ਦੀਨਿ ਉਲਟ੍ਹਾਈ॥ ੧੮॥ ਅਦਬ ਨ ਸਮਝਜੋ ਪਹਿਲੇ ਗੁਰ ਕੋ। ਖੋਟੋ ਕਰਜੋ ਮਨੋਰਥ ਉਰ ਕੋ।–ਰੀਛ ਸ਼ਾਹੁ ਸੋਂ ਮੇਰੋ ਰਹੈ। ਲਾਖਹੁੰ ਦਰਬ ਦੇਤਿ ਨਿਤ ਅਹੈ–॥ ੧੯॥ ਤਿਸ ਦਿਨ ਤੇ ਟੂਟਜੋ ਗੁਰ ਦਿਸ਼ਿ ਤੇ। ਕਰੇ ਖੁਸ਼ਾਮਤ ਪਲਟਜੋ ਜਿਸ ਤੇ[3]। ਅਪਰ ਪ੍ਰਸੰਗ ਅਨੇਕ ਚਲੇ ਹੈਂ। ਉੱਤਰ ਸਭਿ ਕੋ ਦਿਯੇ ਭਲੇ ਹੈਂ॥ ੨੦॥ ਸਭਾ ਉਠੀ ਪੁਨ ਆਧਹੁ ਛੇਰੇ। ਖਾਨ ਪਾਨ ਕਰਿ ਹਰਖ ਬਛੇਰੇ।ਆਗੇ ਜੋਤਿਕ ਅਜ਼ਮਤ ਦਈ। ਲਿਖਿ ਲਿਖਿ ਸਕਲ ਪਠਾਵਨਿ ਕਈ॥ ੨੧॥ ਇਹ ਬ੍ਰਿਤਾਂਤ ਸੁਨਿ ਕੈ ਸਿਖ ਕੋਈ। ਲਿਖਿ ਅਰਦਾਸ ਚਲਜੋ ਲੇ ਸੋਈ।ਸਕਲ ਕੁਸ਼ਲ ਕੀ ਗਾਥ ਪਠਾਈ। ਸ਼ਾਹੁ ਸਾਥ ਜਿਮ[4], ਲਿਖਜੋ ਭਾਈ॥ ੨੨॥ ਦਿੱਲੀ ਤੇ ਚਲਿ ਕੈ ਸਿਖ ਤੁਰਨ। ਕ੍ਰਮ ਤੇ ਉਲੰਘਜੋ ਪੰਥ ਸਪੁਰਨ। ਕੀਰਤਿਪੁਰਿ ਸਤਿਗੁਰ ਹਰਿਰਾਇ।ਤਿਨ ਢਿਗ ਪਹੁੰਚਜੋ ਥੰਦੇ ਪਾਇ॥੨੩॥ਸਕਲ ਕੁਸ਼ਲ ਅਰਦਾਸ ਸੁਨਾਈ। ਅਪਰ ਹਕੀਕਤ ਪੁਨਹਿ ਬੁਝਾਈ[5]। 'ਅੰਤਰਜਾਮੀ ਰਾਵਰ ਸਾਰੇ। ਬਿਨਾਂ ਕਹੇ ਜਾਨਹੁ ਜਗੁ ਕਾਰੇ' ॥ ੨੪॥ ਸ਼੍ਰੀ ਹਰਿਰਾਇ ਨਿਕਟਿ ਸਿਖ ਸੰਗਤਿ। ਬੈਠੇ ਹੁਤੇ ਨਿਕਟਿ ਕਰਿ ਪੰਗਤਿ। ਸਭਿਹਿਨਿ ਕੋ ਸੁਨਾਇਬੋ ਕਾਰਨ। ਸਿਖ ਸੋਂ ਸਤਿਗੁਰ ਕੀਨਿ ਉਚਾਰਨ॥੨੫॥ 'ਕਹੁ ਬ੍ਰਿਤਾਂਤ ਦਿੱਲੀ ਮਹਿ ਜੈਸਾ। ਤੁਰਕੇਸ਼ੁਰ ਬਰਤੈ, ਕਹੁ ਕੈਸਾ ?। ਨਾਮਰਾਇ ਕੋ ਮਿਲਿਬੋ ਭਯੋ। ਕਿਸ ਪ੍ਰਕਾਰ ਪੁਰਖ ਚਲਿ ਗਯੋ ?॥ ੨੬ ॥ ਬਚਨ ਸਪਰਸ਼ਨ ਕੈਸੇ ਕੀਏ ?। ਕਿਮ ਉੱਤਰ

[1]ਭਾਵ ਪ੍ਰਲੋਕ ਨੂੰ ਰਾਹ। [2]ਕਬਰ। [3]ਕੁਸ਼ਾਮਤ ਕੀਤੀ ਜਿਸ ਤੇ (ਰੁਤ੍ਰ ਜੀ ਦਾ ਵਾਕ) ਬਦਲਾਯਾ। [4]ਜਿਵੇਂ ਸ਼ਾਹ ਨਾਲ (ਗਲਂ ਹੋਈ)। [5]ਸਮਝਾਈ।

ਬਾਦੀ ਕਰ ਦੀਏ ?। ਲੈਨਿ ਦੇਨਿ ਕੋ ਕਿਮ ਬਿਵਹਾਰ ?।ਕਿਮ ਸਨਮਾਨ ਅਮਾਨ[1], ਉਚਾਰ ?॥ ੨੭ ॥ ਕਿਤਿਕ ਦਿਵਸ ਮਹਿੰ ਮੇਲ ਕਰੈਤੇ ?। ਕਰਾਮਾਤ ਕਿਮ ਤਿਸੈ ਦਿਖੰਤੇ ?।ਕਿਮ ਸਤਿਗੁਰ ਘਰ ਕੀ ਵਡਿਆਈ। ਰਾਖਹਿ ਸ਼ਾਹੁ ਕਿ ਬਾਦ ਉਠਾਈ ? ॥੨੮॥ਆਗੈ ਭੀ ਸੁਧਿ ਆਵਤਿ ਰਹੀ। ਜਿਮ ਬੀਤੀ ਨਰ ਗਨ ਤਿਮ ਕਹੀ।ਤਊ ਸਮੀਪੀ ਤੂੰ ਨਿਤ ਰਹੈਂ। ਅਲਪ ਅਧਿਕ ਗਤਿ ਸਭਿ ਹੂੰ ਲਹੈਂ॥੨੯॥ਜਬਿ ਕੋ ਦਿੱਲੀ ਨਗਰ ਪ੍ਰਵੇਸ਼ੇ। ਤਬਿ ਕੋ ਸਭਿ ਬ੍ਰਿਤਾਂਤ ਕਹੁ ਤੈਸੇ[2]। ਇਮ ਸਤਿਗੁਰ ਤੇ ਸੁਨਿ ਸਿਖ ਸੋਇ।ਕਰੀ ਅਰਦਾਸ ਬੈਦਿ ਕਰ ਦੋਇ ॥ ੩੦ ॥ 'ਜਬਿ ਕੋ ਪੁਰੀ ਪ੍ਰਵੇਸ਼ੇ ਜਾਇ। ਰਹੋ ਤਹਾਂ ਆਨੰਦ ਉਪਜਾਇ। ਅਜ਼ਮਤ ਜਾਚਤਿ ਜਿਮ ਤੁਰਕੇਸ਼। ਪੁੱਤ੍ਰ ਆਪ ਕੋ ਦੇ ਤਿਮ ਬੇਸ਼[3] ॥੩੧॥ ਦਸ ਅਰੁ ਤੀਨ ਹਜ਼ਾਰ ਦਰਬ ਦੇ। ਨਿਤਪ੍ਰਤਿ ਬਾਂਛਤਿ ਅਪਰ ਸਰਬ ਦੇ। ਬਧਜੋ ਸਮਾਜ ਤੁਰੰਗਮ ਆਦਿ। ਢਿਗ ਸਿਖ ਸੰਗਤਿ ਬਹੁ ਅਹਿਲਾਦ[4] ॥ ੩੨ ॥ ਸਿੱਖ ਹਜ਼ਾਰਹੁੰ ਹੋਏ ਆਨਿ। ਅਧਿਕ ਪ੍ਰਤਾਪ ਭਯੋ ਤਿਸ ਥਾਨ। ਨਿਕਟਿ ਨੁਰੰਗੀ ਕੋ ਨਿਤ ਜਾਤਿ।ਸਨਮਾਨਤਿ ਕਹਿ ਮਾਧੁਰ ਬਾਤ ॥ ੩੩ ॥ ਵਸਤੁ ਅਮੋਲਕ ਅਰਪਨਿ ਕਰੈ। ਅਜ਼ਮਤ ਦੇਖਿ ਭਾਉ ਉਰ ਧਰੈ। ਚਢਹਿ ਕਿਤਹੁੰ ਨਿਜ ਸਾਥ ਚਢਾਵਹਿ। ਸ਼ੁਭ ਬਾਤਨਿ ਕਹੁ ਕਹੈ ਕਹਾਵਹਿ ॥੩੪॥ ਬ੍ਰਿੱਤ ਅਖੇਰ ਜਾਤਿ ਹੈ ਸੰਗ। ਗਜ ਸਿਵਕਾ ਕੈ ਚਢਨਿ ਤੁਰੰਗ। ਗੁਰ ਅਰਜਨ ਸ਼੍ਰੀ ਹਰਿਗੋਬਿੰਦ। ਇਨ ਕੋ ਭਾ ਜਿਮ ਮਾਨ ਬਿਲੰਦ ॥੩੫॥ ਤਿਸੀ ਰੀਤਿ ਰਾਵਰ ਕੇ ਸੁਤ ਕੋ। ਕਰਹਿ ਸ਼ਾਹੁ ਅਰੁ ਰਾਖਹਿ ਹਿਤ ਕੋ। ਬਹਿਲੋ ਕੋ ਭਾਈ ਗੁਰਦਾਸ। ਇੱਤਮਾਦਿਕ ਸਿਖ ਸਭਿ ਰਹਿੰ ਪਾਸ ॥੩੬॥ ਬਡੀ ਭੀਰ ਨਿਤਪ੍ਰਤਿ ਢਿਗ ਹੋਵੈ। ਧਰਹਿੰ ਭਾਵ ਦਰਸ਼ਨ ਕਹੁ ਜੋਵੈਂ। ਬਹੁ ਧਨ ਧਰਹਿੰ ਉਪਾਇਨ ਅਰਪਹਿੰ। ਬਰ ਕੋ ਜਾਚਿ ਸ੍ਰਾਪ ਤੇ ਡਰਪਹਿੰ ॥ ੩੭ ॥ ਜੈ ਜੈਕਾਰ ਗੁਰਨਿ ਕੋ ਸਾਰੈ। ਨਮੋ ਕਰਹਿੰ ਅਰੁ ਬਿਨੈ ਉਚਾਰੈਂ। ਜਾਨਤਿ ਹੋ ਬਰਤੈ ਜਗ ਜਿਤੀ। ਅਜ਼ਮਤ ਦੀਨਿ ਕਹੌਂ ਅਬਿ ਤਿਤੀ –॥੩੮॥ ਕਵਿੱਤ ॥ ਅਜ ਕੋ ਜਿਵਾਇ, ਬੈਠੇ ਕੂਪ ਪਰ ਜਾਇ, ਫਲ ਮੰਕੇ ਤੇ ਮੰਗਾਇ, ਹਿਤੂ ਬੇਗਮ ਬਤਾਈਐ। ਪਦਮਨੀ ਆਨਿ, ਚੰਦ ਦੂਜੋ ਅਸਮਾਨ ਭਯੋ, ਤੋਸ਼ੇ ਖਾਨੇ ਥਾਨ ਕਰਿ ਗਿਨਤੀ ਸੁਨਾਈਐ।ਕੋਹਰੀ ਅਖੇਰ ਕੋ,ਜਨਮ ਥਾਜ ਪੁਰਬ ਕੋ, ਫਲ ਦੇਵਰੁਖ ਕੋ[5],

[1]ਆਦਰ ਨਿਰਾਦਰ। [2]ਵੰਗੀ। [3]ਅਨੰਦ ਹੈ। [4]ਕਲਪ ਵ੍ਰਿੱਛ ਦੇ।

ਚਿਕਰ*ਸਨਾਮਤਾਈ ਐ[1]।ਜਮਨਾ ਪੈ ਫਿਰੇ, ਓਰੇ ਹਟੇ, ਮੱਤਜ ਕਰੀ ਚਰੇ[2], ਜੀਹ ਠਾਕ[3], ਤਾਰੇ ਦਿਨ[4], ਧਨ ਜੀਤ ਪਾਈਐ[5] ॥ ੩੯ ॥ ਮਰੀ ਕੋ ਹਟਾਇ, ਛਾਉ ਛਾਈ ਪੈ[6], ਪ੍ਰਸੂਤ ਸਿਸ, ਉਜਬਕ ਢਾਹਿ, ਅਲਾਵ[7]ਦੀਨ ਮ੍ਰਿਤੁ ਉਕਤਾ[8]। ਸੁਪਨੋ ਬਤਾਇ,ਨੌਕਾ ਜੋਰਿ ਕੈ,ਲੁਕਾਂਜਨਦੇ,ਧੇਨੁ ਕੋ ਜਿਵਾਇ, ਦਈ ਤਸਬੀ, ਸੁ ਮੁਕਤਾ। ਖਾਧੋ ਸੋ ਬਤਾਧੋ, ਖਟ ਰਿਤੁ ਫਲ ਏਕਠੈ ਕੈ, ਆਗ ਪਰ ਬਾਗ ਭਾ, ਸਮਾਧਿ ਸੰਗ ਜੁਗਤਾ[9]। ਅੱਸ੍ ਦਰਿਆਈ, ਜੇਠ ਸੀਤਲ ਜਲਾਈ ਬਾਉ, ਭੂਮਕੋ ਉਚਾਈ[10], ਕਹਿ ਸੰਤੋਖ ਸਿੰਘ ਥਕਤਾ[11]। ੪੦॥ ਪੱਤਰੇ ਨਿਕਾਸੈ ਤਰੈ ਸੁਜਨੀ ਤੇ ਬੈਠੇ ਪੁਨ, ਪੈਰਨਿ ਕੋ ਤਾਰੇ ਪਾਟ ਸਾਂਕਰ ਛੁਟਾਵਨੇ[12]।ਆਮਿਖ ਸੁਰਾ ਕੋ ਕਰਸੋ ਚਾਵਰ ਦੁਗਧ ਭਰਿ,ਪਾਲਕੀ ਚਲਾਈ ਬਿਨਾ ਨਰ ਦਿਖਰਾਵਨੇ। ਕੰਚਨ ਕੋ ਕੰਕਨ ਮੰਗਾਇ ਭਾਤਕਾਲ ਢਿਗ ਨੌਰੰਗ ਕੋ ਦਿਧੋ ਹੋਤੁ ਰਸ ਕੋ ਰਖਾਵਨੇ। ਜਗ ਬਿਸਮਾਧੋ ਦੇਖਿ ਸੁਨਿ ਕੈ ਲੁਭਾਏ ਬਹੁ ਸ਼ਾਹ ਕੋ ਸਹਿਤ ਸਭਾ ਅਚਰਜ ਪਾਵਨੇ ॥ ੪੧ ॥ ਚੌਪਈ ॥ ਇਮ ਅਜ਼ਮਤ ਬਹੁ ਬਾਰ ਦਿਖਾਈ। ਤਉ ਤੁਰਕ ਜੋ ਬਾਦ ਉਠਾਈ। ਕਰਤੇ ਰਹੇ ਦ੍ਵੈਸ਼ ਬਹੁਤੇਰੇ। ਫਸੇ ਸ਼ਰ੍ਹਾ ਮਹਿੰ ਮੁਢ ਬਡੇਰੇ॥੪੨॥ਕਿਰਾਮਾਤ ਕੇ ਜ਼ੋਰ ਦਬਾਏ। ਸਭਾ ਬਿਖੇ ਨਹਿੰ ਬੋਲਨਿ ਪਾਏ। ਦੂਨ ਚਉਨੀ ਬਹੁ ਵਡਿਆਈ। ਰਾਵਰ ਕੇ ਸੁਤ ਨਿਤਪ੍ਰਤਿ ਪਾਈ' ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਟਹਕਿ ਭਾਸੈ 'ਸ਼੍ਰੀ ਕਾਮਰਾਇ' ਪ੍ਰਸੰਗ ਬਰਨਨੋ ਨਾਮ ਸਪਤ ਪੰਚਾਸਤਿ ਅੰਸੂ ॥ ੫੭ ॥

੫੮. [ਸ਼੍ਰੀ ਗੁਰੂ ਹਰਿਰਾਇ ਜੀ ਨੋ ਪੁੱਤ੍ਰ ਤਿਆਗਣਾ]।

ਦੋਹਰਾ ॥ 'ਕਾਜ਼ੀ ਗਨ ਉਲਮਾਉ ਜੋ ਕਰਤਿ ਦ੍ਵੈਖ ਕੀ ਬਾਤ। ਕਈ ਬਾਰ ਤਰਕਤਿ ਰਹੈਂ ਕਰਿ ਦਲੀਲ ਬੱਖਯਾਤ ॥ ੧ ॥ ਚੌਪਈ ॥ ਕਰਤਿ ਬਾਦ ਦੁਇ ਚੰਦ ਦਿਖਾਏ। ਦਿਵਸ ਬਿਖੈ ਤਾਰੇ ਨਿਕਸਾਏ। ਇੱਤਯਾਦਿਕ ਅਜ਼ਮਤਿ ਤਿਨ ਕਾਰਨ। ਸਾਹਿਬਜ਼ਾਦੇ ਕਰੀ ਦਿਖਾਰਨਿ ॥੨॥ ਪੁਨ ਇਕ ਦਿਨ ਬਹੁ ਬਾਦ ਉਠਾਵਾ। ਸ੍ਰੀ ਨਾਨਕ ਕੋ ਸ਼ਬਦ ਅਲਾਵਾ।—ਮਿੱਟੀ ਮੁਸਲਮਾਨ ਕੀ ਜੋਇ। ਇਸ ਕੋ ਅਰਥ ਕਹੋ ਕਿਮ ਹੋਇ? —॥੩॥ ਏਵ ਸ਼ਰਈਅਨਿ ਸ਼ਾਹੁ ਸਿਖਾਧੋ।ਸੋ ਪ੍ਰਸੰਗ ਬਿਚ ਸਭਾ ਚਲਾਧੋ। ਤਬਿ ਹੀ ਤੁਮਰੇ

---

[1]ਹੈ ਸ ਕਾਲੇ ਬਣਾ ਦਿਤੇ। [2]ਮਸਤ ਹਾਥੀ ਉਤੇ ਚੜ੍ਹੇ। [3]ਨਿੰਦਕ) ਦੀ ਜ਼ਬਾਨ ਠਾਕੀ। [4]ਦਿਨੇ ਤਾਰੇ (ਦਿਖਾਏ)। [5](ਦੇਖੜ) ਵਿਚੋਂ ਧਨ ਜਿਤਿਆ। [6]ਉਪਰ (ਬੱਦਲਾਂ) ਦੀ ਛਾਉਂ ਛਾਈ। [7]ਅਲਾਦੀਨ ਦੀ ਮੌਤ ਦੱਸੀ। [8]ਸਮਾਧੀ ਨਾਲ ਜੁੜ ਰਹੇ। [9](ਚੌਂਕੀ ਜਿਤਨੀ) ਭੂਮ ਉੱਚੀ ਕਰਕੇ (ਉੱਪਰ ਬੈਠੇ)। [10]ਕਵੀ। [11]ਜੇਵਰੇ, ਤਖਤੇ, ਕੁੰਡੇ ਖੋਲ੍ਹੇ। *ਪਾ—ਚਿਕਨ।

ਪੁੱਤ੍ਰ ਬਿਚਾਰਾ।–ਅਰਥ ਵਾਸਤਵ ਕਰੈਂ ਉਚਾਰਾ ॥ ੪ ॥ ਬਿਗਰਹਿ ਸ਼ਾਹੁ ਸ਼ਰ੍ਹਾ ਮੈਂ ਗਾਵੈ।ਹਿੰਦੁਨਿ ਸੰਗ ਬਾਦ ਜਿਸ ਬਾਵੈ–। ਯਾਂਤੇ ਨਹੀਂ ਜਥਾਰਥ ਕਹਨੋ। ਰਸ ਨੌਰੰਗ ਸੋਂ ਰਾਖਨਿ ਚਹਨੋ ॥ ੫ ॥ ਅਧਿਕ ਦਰਬ ਤਿਹ ਤੇ ਨਿਤ ਆਵੈ। ਬਡ ਡੇਰੇ ਕੀ ਕਾਰ ਚਲਾਵੈ। ਮਾਨ ਰਾਖਿਬੇ ਕਾਰਨ ਸ਼ਾਹੁ ਨਾਤੁਰ ਬਹਸ ਪਰਤਿ ਰਿਸ ਮਾਂਹੁ॥੬॥ਤੌਰ ਕਚਹਿਰੀ ਕੋ ਪਿਖਿ ਕਰਿ ਕੈ। ਅਪਰ ਰੀਤਿ ਸੋਂ ਸ਼ਬਦ ਉਚਰਿਕੈ। ਰਾਖਨੋ ਸ਼ਾਹੁ ਸੰਗ ਰਸ ਨੀਕੇ। ਬੋਲਤਿ ਹੋਤਿ ਭਏ ਨਹਿੰ ਫੀਕੇ[1] ॥ ੭ ॥–ਮਿੱਟੀ ਬੇਇਮਾਨ ਕੀ ਅਹੈ। ਸਗਲ ਤੁਰਕ ਕੀ ਨਹਿੰ ਗਤਿ ਇਹੈ–। ਪੁਨ ਇਮਾਨ ਕੀ ਸਤੁਤਿ ਬਖਾਨੀ। ਇਮ ਦਲੀਲ ਕੀਨਸਿ ਤਿਨ ਹਾਨੀ[2] ॥ ੮ ॥ ਇਮ ਸੁਨਿ ਸ਼੍ਰੀ ਸਤਿਗੁਰ ਹਰਿ-ਰਾਇ। ਸੁਤ ਦਿਸ਼ਿ ਤੇ ਕੁਛ ਰਿਸ ਮਨ ਲਯਾਇ। ਗੁਰਤਾ ਉਚਿਤ ਨਹੀਂ ਸ਼ੁਭ ਲਹਨੋ। [3]ਭਯੋ ਨਲਾਇਕ ਧੀਰ ਨ ਰਹਨੋ ॥ ੯ ॥ ਤੁਰਕੇਸ਼ੁਰ ਕੋ ਰਾਖਨੋ ਮਾਨ। ਸ਼ਬਦ ਬਿਪਰਜੈ ਕੀਨਿ ਬਖਾਨਿ। ਪਹਿਲੇ ਪਾਤਿਸ਼ਾਹਿ ਕੇ ਬਾਕ। ਫੇਰ ਸਕਹਿ ਕੋ ਇਨ ਮਤਿ ਰਾਂਕ[4] ॥੧੦॥ਬਾਨ ਅਮੋਘ ਤਜੈ ਧਨੁ ਧਾਰੀ। ਜਿਮ ਤਿਸ ਕੋ ਨ ਸਕਹਿ ਕਿਮ ਟਾਰੀ। ਬ੍ਰਹਮ ਅਸਤ੍ਰ ਜਿਮ ਸਫਲ ਸਦਾਈ। ਜਿਨ ਮਹਿੰ ਪੂਰਨ ਸ਼ਕਤਿ ਮਹਾਂਈ॥ ੧੧ ॥ ਪੀਰ ਮੀਰ ਸਿਧ ਸਾਧਿਕ ਬ੍ਰਿੰਦ। ਜੋ ਅਛਮਤ ਕੋ ਧਰਤਿ ਬਿਲੰਦ। ਤਿਨ ਕੇ ਬਚਨ ਸਭਿਨਿ ਸਿਰ ਧਰੈ। ਕੋ ਅਸ ਮੂਢ ਤੁਰਕ ਜੋ ਕਰੈ ॥ ੧੨ ॥ ਔਚਕ ਦੰਡ ਮਿਲੈ ਤਿਸ ਤਾਂਈ। ਦੁਖ ਤੇ ਦੁਖ ਪਾਵੈ ਸਭਿ ਥਾਂਈ। ਚੱਕ੍ਰਵਰਤਿ ਨ੍ਰਿਪ ਜਥਾ ਦੁਹਾਈ।ਨਹਿੰ ਮਾਨਹਿੰ ਜੋ ਕਰਿ ਦੁਸ਼ਟਾਈ॥ ੧੩ ॥ ਤਿਸ ਕੋ ਜਹਾਂ ਕਹਾਂ ਗਹਿ ਲੀਹੈਂ । ਮੂਢ ਜਾਨ ਤਿਹ ਸੰਕਟ ਦੀਹੈਂ। ਤਿਮ ਸ਼੍ਰੀ ਨਾਨਕ ਦੇਸ਼ ਬਿਦੇਸ਼। ਮੇਰੁ ਆਦਿ ਗਿਰ ਸਥਲ ਵਿਸ਼ੇਸ਼ ॥ ੧੪ ॥ ਸਿੰਧੁ ਦੋਪ ਕੋਤਿਕ ਸਭ ਗਿਨੀਅਹਿੰ। ਬਡੇ ਸ਼ਕਤਿ ਜੁਤ ਹੁਤੇ ਸੁ ਜਨਾਅਹਿ। ਜਿਨ ਜਿਨ ਕਰਨੋ ਬਾਦ ਸਭ ਜੀਤੇ। ਭਰੇ ਗਰਬ ਸੋਂ ਕੀਨਾਸ ਰੀਤੇ॥੧੫॥ ਹੈ ਅਸ ਕੌਨ ਜੁ ਤਿਨ ਪਦ ਫਰੈ[5]। ਅਪਨੋ ਕੁਸ਼ਲ ਹੋਨ ਪੁਨਿ ਹੇਰੋਹਮ ਨੈ ਕਰਨੋ ਪਠਾਵਨਿ ਜਬੈ। ।ਨ੍ਹਭੈ ਕਰਨੋ ਕਹਿ ਕਾਰ ।ਬਾਧ ਸਬੈ ॥ ੧੬ ॥ –ਤੋਰੋ ਕਹਨੋ ਨਿਫਲ ਨਹਿੰ ਹੋਇ। ਜੋ ।ਚਤ ਚਹਹਿ ਬਨਹਿ ।ਬਧਿ ਸੋਇ।

---

[1](ਇਸ ਤਰ੍ਹਾਂ) ਬੋਲਦੇ ਰਹੇ ਹਨ (ਜਿਸ ਤਰ੍ਹਾਂ) ਫਿੱਕੇ ਨ ਪੈ ਜਾਵੇ। [2]ਭਾਵ ਇੰਞ ਉੱਤਰ ਦਿਤਾ। [3]ਕਿਹੜਾ ਠੱਕ (ਕੰਗਾਲ) ਇਨ੍ਹਾਂ ਦਾ ਮਤ ਬਦਲਾ ਸਕਦਾ ਹੈ। (ਅ)"""ਕੋਇ ਨ ਮਤਿਰਾਂਕ= ਕੋਈ ਠੱਕ ਬੁੱਧੀ ਬਾਲਾ ਨਹੀਂ ਉਲਟਾ ਸਕਦਾ। [4]ਵਾਕ ਨੂੰ ਉਲਟਾਏ।

ਸ਼ਾਹੁ ਖੁਸ਼ਾਮਦ ਕਰਹੁ ਨ ਕੈਸੇਹੋਇ ਜਥਾਰਥ ਬੋਲਹੁਤੈਸੇ-॥੧੭॥ਮੱਟੀ ਮੁਸਲਮਾਨ ਕੀ ਜੋਇ। ਕਰ ਕੁਲਾਲ ਕੇ ਪ੍ਰਾਪਤਿ ਹੋਇ। ਈਂਟ ਰੁ ਭਾਂਡੇ ਘਰਿ ਘਰਿ ਧਰੈ। ਪੁਨ ਚਹੁੰਦਿਸ਼ਿ ਪਾਵਕ ਪਰ ਜਰੈ ॥੧੮॥ ਇਸ ਮਹਿੰ ਅਸਮੰਜਸ ਕਨਾ ਜਾਨਾ।ਜਿਸ ਤੇ ਪਦ ਉਲਟਾਇ ਬਖਾਨਾ॥ਸ਼੍ਰੀ ਨਾਨਕ ਕੋ ਅਦਬ ਨ ਰਾਖਾ। ਤੁਰਕ ਮਾਨ ਹਿਤ ਬਿੱਪ੍ਰੇ ਭਾਖਾ ॥੧੯॥ ਇਕ ਤੋਂ ਇਹ ਅਸਮੰਜਸ ਕੀਨਿ।-ਗੁਰਤਾ ਉਚਿਤ ਨਹੀਂ-ਲਖਿ ਲੀਨਿ। ਦੁਤੀਏ ਜਥਿ ਕੋ ਦਿੱਲੀ ਗਯੋ। ਬਾਰ ਬਾਰ ਅਜ਼ਮਤ ਕੋ ਦਯੋ ॥ ੨੦ ॥ ਬਿਨ ਕਾਰਜ ਤੇ ਕਰਤਿ ਰਹਜੋ ਹੈ। ਇਸ ਮਹਿੰ ਇਮ ਅਨੁਮਾਨ ਲਹਜੋ ਹੈ। ਜਾਚੀ ਵਸਤੁ ਲੇਤਿ ਜਿਮ ਕੋਇਨਹਿੰ ਅਪਨੀ ਪਹਿਚਾਨਤਿ ਸੋਇ॥੨੧॥ ਜਿਤਨੋ ਲਾਭ ਲੀਯੋ ਤਿਸ ਜਾਇ। ਤਿਤੋ ਲੇਤਿ, ਨਹਿੰ ਧੀਰ ਧਰਾਇ।-ਮੁਝ ਢਿਗ ਰਹੈ ਨ-ਜਾਨੈ ਐਸੇ। ਖਰਚ ਲੇਉਂ ਮੈਂ ਜੈਸੇ ਕੈਸੇ ॥ ੨੨ ॥ ਅਸ ਪੁਰਸ਼ਨਿ ਢਿਗ ਇਹ ਪਹੁੰਚੈ ਹੈਂ[1]।ਨਹਿੰ ਦਿਖਰਾਇੰ,ਸੀਸਕਉ ਦੈਹੈਂ[2]।ਪੁਰਬ ਸ਼੍ਰੀ ਗੁਰ ਅਰਜਨ ਭਏ। ਤੁਰਕੇ ਕੈਦ, ਦੁਖ ਤਨ ਪਰ ਲਏ ॥ ੨੩ ॥ ਪ੍ਰਾਨ ਹਾਨ ਲੌ ਸਰਬ ਸਹਾਰੀ। ਮੋਹਾਂ ਸ਼ਕਤਿ ਜੁਤਿ ਧੀਰਜ ਧਾਰੀ। ਤਊ ਨ ਅਜ਼ਮਤ ਕਿਤਹੁੰ ਦਿਖਾਈ। ਕ੍ਰਿਪਨ ਦਰਬ ਲੌ ਦੁਲੰਭ ਦੁਰਾਈ ॥ ੨੪॥ ਆਗੈ ਭੀ ਗੁਰਤਾ ਅਸ ਲਹੈਂ। ਸਿਰ ਦੇਵਹਿੰ, ਧੀਰਜ ਧਰਿ ਰਹੈਂ। ਤਿਨ ਕੋ ਉਚਿਤ ਦੈਨ ਕਹੁ ਇਹੀ। ਕਰਹਿੰ ਦੁਰਾਵਨਿ ਬਹੁ ਜਹਿੰ ਕਹੀਂ ॥ ੨੫ ॥ ਤ੍ਰਿਤੀਏ ਔਰ ਸੁਨਹੁ ਤਿਸ ਬਾਤ। ਜਿਮ ਕੀਨਸਿ, ਸਭਿ ਕੋ ਬੱਖਸ਼ਾਤ। ਕੀਰਤਿ-ਪੁਰਿ ਤੇ ਜਾਬ ਕੋ ਗਯੋ। ਆਇ ਨਹੀਂ ਪੁਨ ਦੇਖਤਿ ਭਯੋ ॥੨੬॥ਮਨ ਮੈਂ ਲਖੀ-ਜੁ ਹੈ ਢਿਗ ਮੇਰੇ।ਮਿਲੈਂ ਜਾਇ,ਸੋ ਲੇਹਿੰ ਨ ਫੇਰੇ-। ਜਿਤ ਜਿਤ ਕੋ ਗਮਨਜੋ ਨੌਰੰਗ। ਗਯੋ ਆਪ ਤਿਸ ਮਾਰਗ ਸੰਗ ॥੨੭॥ ਕਰਿ ਕਰਿ ਕਹੂੰ ਕਹੂੰ ਬਿਸਰਾਮ। ਪੁਨ ਪਹੁੰਚਜੋ ਦਿੱਲੀ ਪੁਰਿ ਧਾਮ। ਉਤ ਹੀ ਬਿਚਰਹਿ ਆਵਤਿ ਜਾਤੇ। ਮਿਲਜੋ ਨ ਕਬੈਂਹੂੰ ਧਨ ਮਨ ਰਾਤੇ ॥੨੮॥ ਬਡ ਐਸ਼ੁਰਜ ਹੈਰ ਕਰਿ ਫੂਲਾ। ਆਸ਼ੈ ਸਤਿਗੁਰ ਉਰ ਤੇ ਭੂਲਾ। ਅਬਿ ਹਮਰੇ ਮੁਖ ਲਾਗਹਿ ਨਾਂਹੀ। ਰਹਹੁ ਆਪ ਤੁਰਕੇਸ਼ੁਰ ਪਾਹੀ ॥੨੯॥ ਛੋਰਹਿ ਅਬਿ ਤੇ ਮੇਲ ਹਮਾਰੋ।ਕਰਿ ਐਸ਼ੁਰਜ ਕੋ ਰਹੋ ਸੁਖਾਰੋ।[3]ਦਰਸਹਿ ਨਹਿੰ ਦਰਸਾਵਹਿ

[1]ਭਾਵ ਕਰਾਮਾਤ ਸਹਤ ਗੁਰਤਾ ਪਹੁੰਚਾਵੰਗੇ ਕਿ। [2](ਕਰਾਮਾਤ) ਨਹੀਂ ਦੇਸਣਗੇ ਪਰ ਸੀਸ ਦੇ ਦੇਣਗੇ। [3]ਨਾ (ਸਾਡਾ) ਦਰਸ਼ਨ ਕਰੇ, ਨਾ ਆਪਣਾ ਦਿਖਾਵੇ।

ਦਰਸ਼ਨ। ਕਰਹੁ ਤੁਰਕ ਲਛਮੀ ਜੁ ਸਪਰਸ਼ਨ[1] ॥ ੩੦ ॥ ਇਤਿ ਮੁਖ ਕਰਿ ਇਸ ਦੇਸ਼ ਨ ਆਵਹੁ*। ਉਤ ਹੀ ਬਸਿ ਕਰਿ ਬੈਸ ਬਿਤਾਵਹੁ। ਅਪਰਾਧੀ ਸ਼੍ਰੀ ਨਾਨਕ ਕੇਰ। ਹਮ ਸੋਂ ਨੇਰ ਹੋਇ ਕਿਮ ਫੇਰ* ॥ ੩੧ ॥ ਨਿਜ ਮਨ ਤੇ ਹਮ ਤਯਾਗਨਿ ਕਰਸੋ*।ਗੁਰਤਾ ਪਦ ਤੇ ਸੋ ਪਰਹਰਸੋ।ਜਿਸ ਕੋ ਧੁਰ ਤੇ ਬਖਸ਼ਿਸ਼ ਕਰੀ। ਤਿਸ ਕੋ ਹੁਇ ਪ੍ਰਾਪਤ, ਲੇ ਜਰੀ[2] ॥ ੩੨ ॥ ਅਜਰ ਵਸਤੁ ਕੋ ਜੋ ਜਰਿ ਜਾਵੈ। ਤਿਹ ਪ੍ਰਾਪਤਿ ਹੁਇ, ਅਪਰ ਨ ਪਾਵੈ। ਰਿਦਾ ਗੰਭੀਰ ਸਧੀਰਜ ਹੋਇ। ਖਿਮਾਂ ਆਦਿ ਗੁਣ ਸੰਗ੍ਰਹਿ ਜੋਇ ॥੩੩॥ ਸੋ ਇਸ ਕੋ ਥਾਸਨ ਅਤਿ ਸੂਚਾ[3]। ਕਰਹਿ ਪਚਾਵਨਿ, ਅਤਿ ਪਦ ਊਚਾ। ਦੁਗਧ ਸ਼ੇਰਨੀ ਕੋ ਜੁ ਨਿਕਾਰੇ। ਕੰਚਨ ਕੋ ਥਾਸਨ ਤਿਸ ਧਾਰੇ[3] ॥੩੪ ॥ ਅਪਰ ਪਾਤ੍ਰ ਕੋ ਕਰਿ ਨਿਜ ਜੋਰ[4]।ਪਰਸੋ ਦੇਤਿ ਹੈ ਤਤਛਿਨ ਫੋਰਿ। ਤਿਮ ਅਤਿ ਸ਼ੁੱਧ ਰਿਦਾ ਹੈ ਜਾਂਹੀ। ਉਚਿਤ ਅਹੈ, ਸੋ ਬਹੁਤੋ ਨਾਂਹੀ[5] ॥ ੩੫ ॥ ਜਰਹਿ ਅਜਰ ਨਹਿੰ ਕਿਸਹਿ ਦਿਖਾਵਹਿ। ਸੀਸ ਹਾਨ ਲਗਿ ਸਿਰਰ ਪੁਗਾਵਹਿ।ਨਿਜ ਧੀਰਜ ਤੇ ਚਲਹਿ ਨ ਐਸੇ।ਲਗੇ ਬਾਉ ਗਿਰ ਮੇਰੁ ਜੈਸੇ[2]॥

---

[1]ਤੁਰਕ ਤੇ ਧਨ ਦੇ ਮੇਲ ਵਿਚ ਹੀ ਰਹੇ। (ਅ) ਤੁਰਕ ਦੀ ਮਾਯਾ ਦੇ ਮੇਲ ਵਿੱਚ (ਦੁਖ) ਰਹੇ। [2]ਜਰ ਲੈਣਗੇ। [3]ਭਾਵ ਗੁਰਤਾ ਦਾ ਉਹ ਸੁੱਚਾ ਭਾਂਡਾ ਹੈ।[3]ਸੋਨੇ ਦਾ ਭਾਂਡਾ ਹੀ ਉਸਨੂੰ ਰਖ ਸਕਦਾ ਹੈ। [4](ਦੁੱਧ) ਆਪਣਾ ਫੇਰ ਕਰਕੇ। [5]ਸੋ (ਗੁਰਤਾ) ਦੇ ਲਾਇਕ ਹੈ, ਪਰ ਐਸੇ ਬਹੁਤ ਨਹੀਂ ਹੋ ਸਕਦੇ।

*ਸਤਿਗੁਰ ਜੀ ਦੇ ਘਰ ਦਾ ਉਹ ਅਬੂਝ ਵਰਤਾਰਾ ਕਿ ਬਦੀ ਤੇ ਬਦਾਂ ਨਾਲ ਕਦੇ ਵਟਾਂਦਰਾ ਨਹੀਂ ਕਰਨਾ, ਸਾਰੇ ਸਤਿਗੁਰਾਂ ਦੇ ਅਮਲੀ ਜੀਵਨ ਵਿੱਚ ਰਿਹਾ ਹੈ। ਰਾਮਰਾਇ ਜੀ ਨੇ ਤੁਕ ਦੇ ਅਰਥ ਉਲਟਨ ਵਿੱਚ ਸੱਚ ਨੂੰ ਰੱਦੋਂ ਦੇਕੇ ਇੱਕ ਮਾਇਆ ਧਾਰੀ ਜ਼ੁਲਮ ਦੇ ਸਰਦਾਰ ਨਾਲ ਬਣਾਈ ਦੇਖਣੀ ਚਾਹੀ, ਇਹ ਸੱਚ ਨੂੰ ਕਿਸੇ ਲਾਭ ਲਈ ਗੁਝਾ ਦੇਣਾ ਰਾਮਰਾਇ ਜੀ ਦੇ ਤੁਰਕੇਸ਼ਰ ਅੱਗੇ ਦੱਬ ਜਾਣੇ ਦੀ ਨਿਸ਼ਾਨੀ ਹੈ ਤੇ ਨੇਸ਼ਟਰਜ ਨਾਲ ਪਿਆਰ ਦੀ ਦਲੀਲ ਹੈ। ਇਹ ਸਤਿਗੁਰ ਦੇ ਘਰ ਵਿਚ ਵਿਹਤ ਨਹੀਂ। ਐਸਾ ਨਰ ਚਾਹੇ ਕਿਤਨਾ ਸਿਆਣਾ ਤੇ ਕਰਾਮਾਤੀ ਹੋਵੇ 'ਸੱਚ ਦੀ ਨੀਉਂ ਪਰ ਬਣੇ ਸਤਿਮੰਗ' ਦਾ ਆਗੂ ਨਹੀਂ ਹੋ ਸਕਦਾ। ਇਹ ਕੁਰਬਾਨੀ ਕਿ ਉਲਾਦ ਦਾ ਪਿਆਰ ਅੱਗੇ ਨਹੀਂ ਆਇਆ, ਸਤਿਗੁਰ ਦੇ ਕਮਾਲ ਦੀ ਨਿਸ਼ਾਨੀ ਹੈ। ਕੌਣ ਹੈ ਜੋ ਅਮੂਲ ਪਿੱਛੇ ਲਾਇਕ ਤੇ ਪਿਆਰੇ ਪੁਤਰ ਦਾ ਤਿਆਗ ਕਰ ਦੇਵੇ। ਉਹ ਪੁੱਤਰ ਜਿਸਨੇ ਪਾਤਸ਼ਾਹ ਨਾਲ ਬਣਾ ਲਈ ਸੀ ਤੇ ਕਾਫੀ ਦਾਨਸ਼ਮੰਦੀ ਦਿਖਾਈ ਸੀ। ਧੰਨ ਗੁਰੂ ਕਰਤਾ ਹਰਿਰਾਇ ਜੀ ਹਨ ਕਿ ਜਿਨ੍ਹਾਂ ਨੇ ਸਚਿਆਈ ਨੂੰ ਐਨਾਂ ਉੱਚਾ ਰਖ ਦਿਖਾਇਆ। ਨਾਂ ਪਾਤਸ਼ਾਹ ਤੋਂ ਡਰੇ, ਨਾਂ ਰਾਮਰਾਇ ਦੇ ਪਾਤਸ਼ਾਹ ਨਾਲ ਰੁਖ ਤੋਂ ਡਰੇ, ਨਾ ਜੇਠੇ ਪੁੱਤਰ ਦੇ ਮੋਹ ਮਮਤਾ ਨੇ ਐਧਰ ਉਧਰ ਹੋਣ ਦਿਤਾ।

੩੬॥ਇੱਤਮਾਦਿਕ ਸੁਤ ਕੇ ਲਖਿ ਦੇਖ। ਤਮਾਗਜੋ ਸ਼੍ਰੀ ਹਰਿਰਾਇ ਸਰੋਖ[1]। ਦੰਡ ਬਿਸਾਲ ਨ ਇਸ ਤੇ ਪਰੇ। ਮਿਲਿ ਕੈ ਕਬਹੁੰ ਨ ਦਰਸ਼ਨ ਕਰੇ॥੩੭॥ ਹੁਤੋ ਪੁੱਤ੍ਰ ਬਡ ਪਰਮ ਸੁ ਪਯਾਰੋ।ਦੇਸ਼ ਬਿਦੇਸ਼ਨਿ ਜਸੁ ਬਿਸਤਾਰੋ।ਐਸ਼ੁਰਜ ਪੂਰਬ ਤੇ ਬਿਰਧਾਯੋ। ਆਪਾ ਤੁਰਕਨਿ ਬਿਖੈ ਜਨਾਯੋ ॥ ੩੮ ॥ ਸਿੱਖ ਕਰੇ ਜਹਿੰ ਕਹਿੰ ਸਮੁਦਾਯਾ। ਅਪਨੋ ਅਧਿਕ ਪ੍ਰਤਾਪ ਬਧਾਯਾ। ਬੁਧਿ ਬਿਸਾਲ ਲੌਕਿਕ ਬਿਵਹਾਰੂ। ਗਿਨੈਂ ਕਹਾ ਲਗਿ ਗੁਨ ਜੁ ਉਦਾਰੂ ॥੩੯॥ ਤਉ ਸੁ ਨਿਸ਼ਚੈ ਬੀਚ ਕਰਾਈ[2]। ਤਨ ਹੈਂਤਾ ਮਨਿਂ ਜਿਸ ਚਪਲਾਈ। ਸਤਿਗੁਰ ਰਿਦੈ ਨ ਰੰਚਕ ਭਾਯੋ। ਅਤਿਸੈਤਾ[3] ਮਹਿੰ ਜਿਨ ਚਿਤ ਲਾਯੋ॥ ੪੦॥ਜਗਤ ਪਦਾਰਥ ਲਖਿ ਮਨਿ ਨੀਕੇ। ਜਿਸਤੇ ਪਰਨੋ ਗੁਰੂ ਦਿਸਿ ਫੀਕੇ। ਤ੍ਰਿਣ ਸਮਾਨ ਪ੍ਰਿਯ ਸੁਤ ਕੋ ਤਮਾਗਾ। ਫੇਰਨੋ ਸ਼ਬਦ ਨ ਆਛੋ ਲਾਗਾ ॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਕਮ ਰਾਸੇ 'ਸ਼੍ਰੀ ਸਤਿਗੁਰ ਹਰਿਰਾਇ ਪੁੱਤ੍ਰ ਤਿਆਗਨ' ਪ੍ਰਸੰਗ ਵਰਨਨੰ ਨਾਮ ਅਸ਼ਟ ਪੰਚਾਸਤਿ ਅੰਸੁ ॥ ੫੮ ॥

੫੯. [ਦੂਏ ਪੁੱਤ੍ਰ ਕਿਵੇਂ ਪਰਖੇ ਸਨ ?]

ਦੋਹਰਾ ॥ ਪੂਰਬ ਭੀ ਪਰਖੇ ਹੁਤੇ ਦੋਨਹੁੰ ਪੁੱਤ੍ਰ ਬਿਸਾਲ। ਜਗ ਗੁਰਤਾ ਕੇ ਉਚਿਤ ਕੋ, ਲੇ ਸਿਖ ਕਰਹਿ ਨਿਹਾਲ[4] ॥ ੧ ॥ ਚੌਪਈ ॥ ਸ਼੍ਰੋਤਾ ਇਮ ਸੁਨਿ ਕੈ ਸੁਖ ਪਾਇ। ਬੂਝਨਿ ਲਗੇ ਕਥਾ ਇਸ ਭਾਇ। 'ਦੋਨੋ ਸੁਤ ਪਰਖੇ ਤਿਮ ਕਹੋ। ਤੁਮ ਸਰਬੱਗਜ ਸਰਬ ਕਹੁ ਲਹੋ ॥ ੨ ॥ ਕੋ ਪੂਰਾ ਉਤਰਨੋ ਕੋ ਛੂਛਾ ?। ਕਹੋ ਪ੍ਰਸੰਗ ਸਭਿਨਿ ਹਮ ਪੂਛਾ'। ਸ਼੍ਰੀ ਗੁਰਬਖਸ ਸਿੰਘ ਸੁਨਿ ਐਸੇ। ਕਥਾ ਕਹਨਿ ਲਗਿ ਬੀਤੀ ਜੈਸੇ ॥ ੩ ॥ ਸ਼੍ਰੀ ਗੁਰਬਖਸ਼ ਸਿੰਘਉਵਾਚ ॥ ਚੌਪਈ ॥ ਸੁਨਹੁ ਕਥਾ ਬਾਂਛਤਿ ਫਲ ਦਾਨੀ। ਸ਼੍ਰੀ ਸਤਿਗੁਰ ਸ਼ਰਧਾ ਰਜਧਾਨੀ। ਜਿਸ ਤੇ ਜਨਮ ਮਰਨ ਕਟਿ ਜਾਇ।ਅਬਚਲ ਪਦਵੀ ਬਿਖੈ ਸਮਾਇ ॥੪॥ ਏਕ ਸਮੇਂ ਸਤਿਗੁਰ ਕੇ ਤੀਰ। ਏਕ ਸਿੱਖਨ ਆਯਹੁ ਮਤਿ ਧੀਰ। ਬ੍ਰਿੰਦ ਸੰਗਤੀ ਸੰਗ ਲਗਾਏ।ਦਰਸ਼ਨ ਕਰਨਿ ਹੇਤੁ ਚਲਿ ਆਏ ॥ ੫ ॥ ਅਨਿਕ ਉਪਾਇਨ ਅਰਪਨਿ ਕੀਨਿ। ਅਘਨਾਸ਼ਨ ਚਰਨਨਿ ਚਿਤ ਦੀਨਿ। ਬਿਕਸਜੋ ਰਿਦਾ ਕਮਲ ਅਨੁਹਾਰੀ। ਸਤਿਗੁਰ ਸੂਰਜ ਦਰਸ ਨਿਹਾਰੀ॥ ੬ ॥ ਸ਼੍ਰੀ ਹਰਿਰਾਇ ਮਯੰਕ ਮਨਿੰਦ। ਚਖ ਚਕੋਰ ਭੇ ਸਿੱਖਨਨਿ

[1] ਗੁੱਸੇ ਨਾਲ ਇਹ ਧਰਮਾਈ ਗੁੱਸਾ ਹੈ। [2] ਭਰੇਸੇ ਵਿਚ ਕੱਚਿਆਈ। [3] ਅਭਸੈਤਾ ਵਾਲੇ (ਪਦਾਰਥ) [ਸੰਸ:, ਅਭਿਸ਼ਜ=ਬਦ੍ਰਲਤਾ]। [4] (ਜੋ ਗੁਰਤਾ) ਲੈ ਕੇ ਸਿੱਖਾਂ ਨੂੰ ਨਿਹਾਲ ਕਰੇਗਾ। (ਅ) ਜੋ (ਸਾਰੀ ਸਿਖਿਆ ਨੂੰ ਲੈਕੇ) ਜਗਤ ਨੂੰ ਨਿਹਾਲ ਕਰੇਗਾ।

ਇੰਦ। ਮ੍ਰਿਦੁਲ ਚਰਨ ਸੁੰਦਰ ਅਰਬਿੰਦ।ਮਨ ਦਾਸਨਿ ਕੇ ਥਿਰੇ ਮਲਿੰਦ ॥ ੭ ॥ ਬਚਨ ਸੁਨਨਿ ਅਰੁ ਦਰਸ਼ ਕਰਨਿ ਕੀ। ਬਧੀ ਲਾਲਸਾ ਤਿਨਹੁੰ ਉਰਨਿ ਕੀ। ਕੇਤਿਕ ਦਿਨ ਸਮੀਪ ਹੀ ਰਹੋ। ਨਿਤਪ੍ਰਤਿ ਸਤਿਗੁਰ ਦਰਸ਼ਨ ਲਹੋ ॥੮॥ ਇਕ ਦਿਨ ਬੈਠੇ ਸ਼੍ਰੀ ਹਰਿਰਾਇ।ਨਿਕਟਿ ਸਿੱਖਨ ਗਨ ਮੁਦ ਉਪਜਾਇ। ਚਲਯੋ ਪ੍ਰਸੰਗ ਸਭਾ ਮਹਿੰ ਕੋਈ। ਹਾਥ ਜੋਰਿ ਸਿਖ ਬੂਝਤਿ ਸੋਈ॥੯॥'ਦੋਨਹੁੰ ਸੁੰਦਰ ਸਾਹਿਬਜ਼ਾਦੇ।ਜਿਨਹੁੰ ਬਿਲੋਕਤਿ ਚਿਤ ਅਹਿਲਾਦੇ। ਸ਼ੁਭ ਗੁਨ ਕੇ ਸਪੰਨ ਮ੍ਰਿਦੁ ਮੂਰਤਿ। ਭਾਗਨਿ ਤੇ ਪੂਰਤ ਸ਼ੁਭ ਸੂਰਤਿ।੧੦।ਜਗ ਗੁਰਤਾ ਕੇ ਉਚਿਤੈ ਕੌਨ?ਸਰਬ ਰੀਤਿ ਸੋ ਸਮ ਹੈਂ ਦੌਨ। ਅਜਰ ਜਰਨ ਕੋ ਧੀਰਜ ਜੋਇ। ਇਕ ਮਹਿੰ ਹੋਇ, ਕਿ ਜੁਗ ਮਹਿੰ ਹੋਇ॥ ੧੧॥ਕੋ ਲੇ ਸਰਬੋਤਮ ਬਡਿਆਈ? ਕਰਹੁ ਕ੍ਰਿਪਾ ਇਹੁ ਦੇਹੁ ਬਤਾਈ। ਹਮ ਬਿਦੇਸ਼ ਤੇ ਆਵਹਿੰ ਕਬੈ। ਸੁਨਤਿ ਹੋਇ ਮਮ ਦ੍ਰਿੜਤਾ ਤਬੈ ॥੧੨॥ ਜਦਪਿ ਗੋਪ ਇਹ ਰਾਖਨਿ ਚਹੋ। ਮੁਝ ਪਰਦੇਸੀ ਲਖਿ ਕਰਿ ਕਹੋ। ਹੌਂ ਨਹਿੰ ਕਰੌਂ ਕਹੂੰ ਬੱਖਯਾਤੀ।ਰਾਖੌਂ ਮੇਲ ਜਥਾ ਮਣਿ ਥਾਤੀ'।੧੩। ਹਮ ਰਾਵਰ ਕੇ ਦਾਸ ਕਦੀਮੀ[2]। ਸਿਮਰਹਿੰ ਧਰਿ ਸ਼ਰਧਾ ਸੁਖ ਸੀਮੀ[3]। ਆਪ ਕ੍ਰਿਪਾਲ ਦਾਸ ਰਖਵਾਰੇ। ਦੁਖਤਿ ਲੋਕ ਤੇ ਲੇਹੁ ਉਬਾਰੇ ॥ ੧੪ ॥ ਪੁੱਤ੍ਰ ਆਪ ਕੇ ਦੋਇਨ ਮਾਂਹੀ। ਜਿਹ ਸੋਂ ਪ੍ਰੀਤਿ ਬ੍ਰਿਧੈ ਇਮ ਚਾਹੀ। ਮਨ ਮਹਿੰ ਸਿਮਰਹਿੰ ਸ਼ਰਧਾ ਧਾਰਹਿੰ।ਬਿਘਨ ਬਿਸ਼ਾਲ ਅਨੇਕਨਿ ਟਾਰਹਿੰ'॥੧੫॥ ਇਮ ਸੁਨਿ ਸਿਖ ਤੇ ਸ਼੍ਰੀ ਹਰਿਰਾਇ। ਕਹਯੋ ਮ੍ਰਿਦੁਲ ਮੁਖ ਤੇ ਮੁਸਕਾਇ। 'ਚਿਤ ਮਹਿੰ ਚਹਿਤ ਜੁ ਅਸ ਬਿਰਤਾਂਤ। ਪਾਵਹਿੰ ਨਿਸ਼ਚੈ ਹੋਤਿ ਪ੍ਰਭਾਤਿ' ॥ ੧੬ ॥ ਸੁਨਿ ਸ਼੍ਰੀ ਮੁਖ ਤੇ ਸੀਸ ਨਿਵਾਯਹੁ। ਸਮੋ ਜਾਨਿ ਨਿਜ ਡੇਰੇ ਆਯਹੁ। ਬੀਤੀ ਰਿਦੈ ਬਿਚਾਰਤਿ ਰਾਤੀ। ਸੁਚ ਸ਼ਨਾਨ ਉਠਿ ਕੀਨਸਿ ਪ੍ਰਾਤੀ ॥੧੭॥ ਸਿੱਖਨਨਿ ਬਿਧੈ ਮੁੱਖਨ ਪੁਨ ਗਯੋ।ਬੰਦਤਿ ਚਰਨ ਗੁਰਨਿ ਕੇ ਭਯੋ।ਸ਼ਰਧਾ ਸਲਿਤਾ ਕੋ ਮਨ ਮੀਨ। ਪੁਨਹ ਨੇਤ੍ਰ ਭਰਿ ਦਰਸ਼ਨ ਕੀਨਿ ॥ ੧੮ ॥ ਪਿਖ ਸਤਿਗੁਰ ਸਿਖ ਕੀ ਅਭਿਲਾਖਾ। ਨਿਰਨੈ ਕਰਨਿ ਬਿਧੈ ਅਸ ਭਾਖਾ।'ਦ੍ਵੈ ਸਾਹਿਬਜ਼ਾਦੇ ਇਕ ਥਾਨੀ। ਪਠਹਿੰ ਗ੍ਰੰਥ ਸਾਹਿਬ ਬਰ ਬਾਨੀ ॥ ੧੯ ॥ ਏਕ ਸੁਚਕਾ[4] ਨਿਜ ਕਰ ਲੇਹੁ। ਜਾਹੁ ਤਹਾਂ ਤੁਮ ਦਰਸ ਕਰੇਹੁ। ਬੰਦਨ ਕਰਿ ਬੈਠਹੁ ਤ੍ਰਿਨ ਤੀਰ। ਬਾਨੀ ਸੁਨਹੁ ਪਠਹਿੰ ਜੁਗ ਬੀਰ ॥ ੨੦ ॥ ਦੋਹਰਾ ॥ ਸ਼੍ਰੀ

[1]ਅਰਥਾਤ ਵੱਖੋ ਵੱਖ ਸਾਂਭ ਰੱਖਾਂਗਾ। [2]ਪੁਰਾਣੇ। [3]ਜੋ ਦੁਖ ਦੀ ਹੱਦ ਹੈ। [4]ਦੁਪੱਟਾ।

ਗ੍ਰੰਥਸਾਹਿਬ ਤਰੇ ਰੁਚਿਰ ਪੰਘੁਰੇਜੋਯ।ਭਿਨ ਪਾਵੇਬਿਚ ਸੁਚਕਾ ਸੰਚਰਾਵਹੁ ਕਰ ਲੇਯ[1] ॥ ੨੧ ॥ ਬੰਪਈ ॥ ਜਿਸ ਪਾਵੇ ਬਿਚਿ ਸੰਚਰਿ ਜਾਇ। ਸ਼ਬਦ ਪਠਤਿ ਕਾਸ਼ਟ ਨਰਮਾਇ। ਪਾਹਨ ਆਦਿ ਮੋਮ ਸਮ ਹੋਇੰ। ਗੁਰਤਾ ਕੀ ਲਾਇਕ ਲਖਿ ਸੋਇ'॥੨੨॥ਇਮ ਸੁਨਿ ਗੁਰ ਤੇ ਸਿੱਖ ਸੁਜਾਨਾ। ਗਮਨਹੋ ਭਹਿੰ ਤੇ* ਚਾਉ ਮਹਾਨਾਂ। ਜਹਿੰ ਸ਼੍ਰੀ ਰਾਮਰਾਇ ਜੀ ਬੈਸੇ। ਪੁਰਬ ਜਾਇ ਸਥਾਨ ਪ੍ਰਵੇਸ਼ੇ ॥ ੨੩ ॥ ਕੀਨਿ ਬੰਦਨਾ ਸੀਸ ਨਿਵਾਇ। ਬੈਸਿ ਸਮੀਪ ਸੁਨਤਿ ਚਿਤ ਲਾਇ। ਪਠਹਿ ਗ੍ਰੰਥ ਸਾਹਿਬ ਕੀ ਬਾਨੀ। ਭਗਤਿ ਵਿਰਾਗ ਗਯਾਨ ਗੁਨ ਸਾਨੀ ॥ ੨੪ ॥ ਜਬਿ ਸੂਚੀ ਸੰਚਰਾਵਨਿ ਲਾਗੋ। ਨਹਿੰ ਪਾਵੇ ਮਹਿੰ ਪ੍ਰਵਿਸ਼ਹਿ ਆਗੋ। ਪਰਖਤਿ ਕੈਤਿਕ ਚਿਰ ਭਹਿੰ ਰਹਸੋ।–ਗੁਰਤਾ ਪਦ ਨਹਿੰ ਲਾਇਕ–ਲਹਸੋ॥੨੫॥ਕਰਿ ਬੰਦਨ ਕੋ ਭਬਿ ਉਠਿ ਗਯੋ। ਗੁਰ ਸੁਤ ਲਘੁ ਢਿਗ ਪਹੁੰਚਤਿ ਭਯੋ। ਪਠਤਿ ਗ੍ਰੰਥ ਸਾਹਿਬ ਕੀ ਬਾਨੀ। ਮ੍ਰਿਦੁਲ ਰਿਦਾ ਸਰਬੱਗਯ ਸੁ ਗਯਾਨੀ ॥ ੨੬ ॥ ਸਿੱਖਯ ਨਮੋ ਕਰਿ ਬੈਠਨੋ ਜਾਇ। ਸੁਨਤਿ ਸ਼ਬਦ ਸਗਰੇ ਸੁਖਦਾਇ। ਪੁਨ ਸ਼੍ਰੀ ਗ੍ਰੰਥ ਪੰਘੁਰੋ ਪਾਵਾ। ਲੀਨਿ ਸੁਚਕਾ ਨੋਕ ਚੁਭਾਵਾ ।੨੭॥ ਹੁਤੋ ਮੋਮ ਸਮ, ਸਭਿ ਗਡਿ ਗਈ। ਰਹਸੋ ਨਿਕਾਸ ਬੀਚ ਲੈ ਭਈ†। ਤ੍ਰੁਸ਼ਨਿ ਰਹਸੋ ਨ ਕਛੂ ਬਖਾਨਾ।ਗੁਰਤਾ ਕੋ ਲਾਇਕ ਪਹਿਚਾਨਾ॥੨੮॥ਸ਼ਰਧਾ ਧਰਿ ਕਰਿ, ਕਰ ਜੁਗ ਜੋਰੇ। ਨੀਮ੍ਰਿ ਹੋਇ ਕਰਿ ਚਰਨ ਨਿਹੋਰੇ।–ਸ਼੍ਰੀ ਹਰਿ ਕ੍ਰਿਸ਼ਨ ਕ੍ਰਿਸ਼ਨ ਅਵਤਾਰ। ਇਹੀ ਸਹਾਰਹਿੰ ਗੁਰਤਾ ਭਾਰ–॥ ੨੯ ॥ ਸ਼੍ਰੀ ਹਰਿਰਾਇ ਨਿਕਟਿ ਸਿਖ ਆਵਾ। ਦੋਨਹੁੰ ਕੋਰ ਬ੍ਰਿਤੰਤ ਬਤਾਵਾ। 'ਕਾਸ਼ਟ ਹੋਯਹੁ ਮੈਨ ਸਮਾਨਾ‡। ਉਚਿਤ ਕ੍ਰਿਪਾ ਤੁਮਰੀ ਤੇ ਜਾਨਾ ॥ ੩੦ ॥ ਜਿਨ ਕੈ ਸ਼ਬਦ ਬਿਖੈ ਅਤਿ ਸ਼ਕਤਿ। ਹੋਇ ਕਠਨ ਮਨ[2]ਸੋਭੀ ਸੁਧਰਤਿ।ਮ੍ਰਿਦੁਲ ਰਿਦਨਿ ਕੀ ਕਯਾਹੈ ਗਿਨਤੀ।

---

[1]ਹੱਥ ਵਿਚ ਲੈਕੇ ਖੁਭਾਵੇ। [2]ਕਠੋਰ ਮਨ। *ਪਾਃ–ਹਿਰਦੇ। ਪੁਨਾਃ–ਹਮਤੇ।

†ਭਾਵ ਇਹ ਹੈ ਕਿ ਸ਼੍ਰੀ ਹਰਿ ਕ੍ਰਿਸ਼ਨ ਜੀ ਬਾਣੀ ਪੜ੍ਹਦੇ ਦਿਤਨੇ ਦੂਵੇ ਕਿ ਵਾਹਿਗੁਰੂ ਵਿਚ ਜਾ ਢੁਲ ਮਿਲੇ, ਦੂਵਣਾ ਇਕ ਦੁਹਨੀ ਰੁਣ ਹੈ। ਯਥਾਃ–'ਅਨਿਕ ਜਤਨ ਕਰਿ ਆਤਮ ਨਹੀ ਦੂਵੇ ॥ ਹਰਿ ਦਰਗਹ ਕਹੁ ਕੈਸੇ ਗਵੈ'॥ ਸ਼੍ਰੀ ਰਾਮਰਾਇ ਜੀ ਬਾਣੀ ਪੜ੍ਹ ਰਹੇ ਨ, ਸਮਝ ਨ ਰਹੇ ਨ, ਪਰ ਦੂਰ ਕੇ 'ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੁਲਿ' ਵਾਲੀ ਅਵਸਥਾ ਨੂੰ ਪ੍ਰਾਪਤ ਨਹੀਂ ਨ ਹੋ ਰਹੇ। ‡ਭਾਵ ਇਹ ਹੈ ਕਿ ਜਿਸ ਦਾ ਆਪਣਾ ਮਨ ਸਾਈਂ ਲਿਵ ਵਿਚ ਦੂਬਦਾ ਹੈ, ਉਸ ਦੀ ਬਾਣੀ ਉਪਦੇਸ਼ ਨਾਲ ਜਗਤ ਦੂਵੇਗਾ।

ਉਧਰਹਿੰ ਸੇਵਕ ਕਰਿ ਕਰਿ ਬਿਨਤੀ[1] ॥ ੩੧ ॥ ਨਿਰਨੈ ਕਰਿ ਨਿਸ਼ਚੈ ਮਨ ਠਾਨਾ। ਜੋ ਦੇਵਹਿ ਸਤਿਗੁਰੂ ਸੁਜਾਨਾ। ਨਹਿੰ ਬ੍ਰਿਤੰਤ ਬਹੁ ਤਿਨ ਬਿਦਤਾਵਾ। ਜਾਨਨ ਚਹਿ ਸੁ ਜਾਨਿ ਹਰਖਾਵਾ॥ ੩੨॥ ਕਿਤਿਕ ਦਿਵਸ ਰਹਿ ਸਤਿਗੁਰ ਪਾਸ। ਪੁਨ ਰੁਖਸਦ ਹੁਇ ਗਯੋ ਅਵਾਸ। ਇਸ ਪ੍ਰਕਾਰ ਪਰਖੇ ਸੁਤ ਗੁਰ ਕੇ। ਤਿਸ ਪ੍ਰਾਪਤ ਹੁਇ, ਭਾਗ ਜੁ ਧੁਰ ਕੇ ॥ ੩੩ ॥ ਸ੍ਰੀ ਸਤਿਗੁਰ ਹਰਿਰਾਇ ਸੁਜਾਨਾ॥ ਸੁਤ ਤਯਾਗਨਿ ਕੋ ਜਬਹਿ ਬਖਾਨਾ॥ ਤਬਿ ਤੇ ਰਾਮਰਾਇ ਇਤ ਆਵਨਿ। ਨਾਂਹਿਨ ਕੀਨਸਿ ਮਨ ਲਲਚਾਵਨ॥੩੪॥ ਭਯੋ ਨਿਰਾਸ ਪਿਤਾ ਕੀ ਦਿਸ਼ਿ ਤੇ।ਗੁਰਤਾ ਚਹਿਤਿ ਹੁਤੋ ਨਿਤ ਜਿਸ ਤੇ। ਰਿਦੈ ਬਿਚਾਰਤਿ–ਮੈਂ ਸਭਿ ਲਾਯਕ। ਭਏ ਹਜ਼ਾਰਹੁੰ ਸਿਖ ਧਨਦਾਯਕ॥ ੩੫॥ ਸਕਲ ਸਮਾਜ ਬਧਨੋ ਅਧਿਕਾਇ। ਸੈਨਾ ਆਦਿਕ ਬਹੁਤ ਸਹਾਇ। ਧਨ ਕੀ ਕਮੀ ਨਹੀਂ ਕੁਛ ਮੋਰੇ। ਅਬਿ ਅਰੁ ਆਗੇ ਆਇਂ ਘਨੇਰੇ॥ ੩੬॥ ਭੂਰਕੇ ਸ਼ੂਰ ਸੰਗ ਰਸ ਮੈਂ ਰਾਖਾ। ਦੇਤਿ ਮੋਹਿ ਕੋ ਜੋ ਅਭਿਲਾਖਾ। ਇਤ ਹੀ ਦਿਸ਼ਿ ਮੈਂ ਕਰੌਂ ਅਵਾਸ[2]। ਕਜਾ ਹੁਇ ਨੂੰ ਨ ਜਾਉਂ ਪਿਤ ਪਾਸ॥੩੭॥ਸਭਿ ਬਿਧਿ ਮੈਂ ਬਿਸਾਲ ਸਮਰੱਥ। ਕਰੌਂ ਚਹੌਂ ਚਿਤ ਸਭਿ ਮਮ ਹੱਥ। ਇਕ ਤੇ ਸਿੱਖੀ ਬਹੁ ਜਗ ਮੋਰੀ॥ਸ਼ਾਹੁ ਸੰਗ ਰਸ ਰੀਤਿ ਘਨੇਰੀ ॥ ੩੮॥ ਆਜ ਕਮੀ ਕਿਸ ਬਾਤ ਨ ਮੋਹੀ॥ਨਿਤਪ੍ਰਤਿ ਸਕਲ ਅਧਿਕਤਾ ਹੋਹੀ–। ਇੱਤਯਾਦਿਕ ਗਿਨਤੀ ਕਹੁ ਕਰਿ ਕੈ। ਉਤ ਹੀ ਰਹਨੋ ਪੁਰੀ ਮਹਿੰ ਥਿਰਿਕੈ ॥ ੩੯ ॥ ਅਧਿਕ ਦਰਬ ਨਿਤ ਆਵਹਿ ਪਾਸ। ਲਯਾਇ ਉਪਾਇਨ ਸੰਗਤਿ ਰਾਸ। ਜਿਮ ਸਤਿਗੁਰ ਕੇ ਘਰ ਕੀ ਰੀਤਿ। ਤਿਮ ਗੁਰ ਬਨਨੋ ਕਰਤਿ ਰਹਿ ਨੀਤ॥੪੦॥ਬ੍ਰਿੰਦ ਮਸੰਦ ਮੇਵੜੇ ਭਏ। ਸਿੱਖਜਨਿ ਤੇ ਨਿਤ ਧਨ ਕੋ ਲਿਏ। ਅਜ਼ਮਤ ਬ੍ਰਿੰਦ ਦੇਖਿਬੇ ਕਰਿ ਕੈ।ਬਹੁ ਸੰਗਤਿ ਭੀ ਸੁਜਸੁ ਉਚਰਿ ਕੈ॥੪੧ ॥ ਗਾਇਂ ਰਬਾਬੀ ਸ਼ਬਦ ਹਮੇਸ਼। ਬੈਠਹਿ ਮੰਜੀ ਹੁਇ ਸ਼ੁਭ ਬੇਸ਼। ਕਰਤਿ ਖਰੇ ਅਰਦਾਸ ਅਗਾਰੀ। ਸਹਿਤ ਪ੍ਰੇਮ ਕੇ ਹੁਇ ਬਲਿਹਾਰੀ॥੪੨॥ ਇਕ[3] ਸਤਿਗੁਰ ਸੁਤ ਹੋਵਨਿ ਕਰਿ ਕੈ। [4]ਗੁਰ ਕਹਾਇ ਅਜ਼ਮਤ ਸੁ ਦਿਖਰਿ ਕੈ। ਅਧਿਕ ਸਮਾਜ ਬਧਨੋ ਸਕਿ ਭਾਂਤੀ। ਦੇਸ਼ ਬਿਦੇਸ਼ਨਿ ਭਾ ਬੱਖਯਾਤੀ॥੪੩॥ ਨੌਰੰਗ ਨਿਕਟਿ ਰਹਨੋ ਚਿਰ ਕਾਲ।ਪਹੁੰਚਹਿ ਢਿਗ ਨਿਤ ਆਦਰ ਨਾਲ। ਬਾਦੀ ਦੁਸ਼ਟ ਬਿਸਾਲ ਦਬਾਏ। ਚਹੈਂ[5] ਬੁਰੋ, ਪਰ ਬਸ ਨ ਬਸਾਏ॥੪੪॥

[1]ਵਾਸਾ ਦੇਖਾਂਗਾ। [2]ਇਕ ਭਾਂ। [3](ਤੁਸਦੇ)। [4](ਬਾਦੀ) ਚਾਹੁੰਦੇ ਹਨ।

ਜਿਮ ਸੂਬੇ ਪਤਿਸ਼ਾਹੀ ਆਵਤਿ[1]। ਸਿਵਕਾਰੂਢ ਸਦਾ ਤਿਮ ਜਾਵਤਿ। ਕਵਿ ਸੰਤੋਖ ਸਿੰਘ ਸਤਿਗੁਰ ਨੰਦ। ਸਕਲ ਸਮਾਜ, ਬ੍ਰਿਧਾਇ ਬਿਲੰਦ॥ ੪੫॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮਿ ਰਾਸੌ 'ਮੀ ਹਰਿਰਾਇ ਸੁਤ ਪਰਖਨ' ਪ੍ਰਸੰਗ ਬਰਨਨੰ ਨਾਮ ਏਕੋਨਸਾਖਟੀ ਅੰਸੁ॥ ੫੯॥

੬੦. [ਰਾਮਰਾਇ ਲਾਹੌਰ ਨੂੰ]।

ਦੋਹਰਾ॥ ਪੁਨ ਕੇਤਿਕ ਦਿਨ ਬਿਤ ਗਏ ਹਠ ਤੇ ਫਿਰਨੋ ਸੁਭਾਇ। ਬਡਭਾ ਪਿਤ ਕੀ ਸਿਮਰਿ ਉਰ ਮਿਲਨਿ ਚਾਹਿ ਉਪਜਾਇ॥ ੧॥ ਸ਼੍ਰੀ ਸਤਿਗੁਰ ਨਿਜ ਪਿਤਾਕੋ ਕ੍ਰੋਧ ਸੁਨਨੋ ਦੁਖ ਪਾਇ।–ਕਹਾਂ ਬਾਤਬਿੱਪ੍ਰੈ ਭਈ–ਨਿਸ ਦਿਨ ਬਹੁ ਪਛੁਤਾਇ॥ ੨॥ ਚੌਪਈ॥–ਅਬਿ ਕਰਤੱਬਜ ਅਹੈ ਕਜ਼ਾ ਮੋਹੀ–। ਰਿਦੈ ਬਿਚਾਰਤਿ ਸੰਕਟ ਹੋਹੀ।–ਜਾਵੌਂ ਪਿਤ ਸਮੀਪ ਇਕ ਵਾਰੀ। ਬਖ਼ਸ਼ਾਵੌਂ ਕਰ ਜੋਰਿ ਅਗਾਰੀ–।੩। ਇਮ ਨਿਸ਼ਚੇ ਕਰਿ ਕੈ ਬਹੁ ਭਾਇ।ਗੁਰ ਸੁਤ ਰਾਮਰਾਇ ਪਛੁਤਾਇ। ਨੌਰੰਗ ਸੰਗ ਕਹਜੋ ਬਚ ਐਸੇ। 'ਅਬਿ ਰੁਖਸਦ ਦਿਹੁ ਜੈਸੇ ਕੈਸੇ'॥੪॥ ਸ਼ਾਹੁ ਨ ਮਾਨੈ ਕਹੈ ਬਨਾਇ। 'ਤੁਮਰੇ ਦਰਸ਼ਨ ਕੀ ਮੁਝ ਚਾਹਿ। ਰਹਹੁ ਕਿਤਿਕ ਦਿਨ ਇਹਾਂ ਗੁਜਾਰਹੁ। ਮੋਹਿ ਧੀਰਖ ਕਰਿ ਪੁਨਹਿ ਪਧਾਰਹੁ'।੫। ਚਤੁਰ ਪੰਚ ਦਿਨ ਬੂਝਤਿ ਰਹੇ। ਰੁਖਸਦ ਕਰਨਿ ਸ਼ਾਹੁ ਨਹਿੰ ਕਹੇ। ਤਬਿ ਸ਼੍ਰੀ ਰਾਮਰਾਇ ਅਕੁਲਾਏ।–ਹਮਹਿੰ ਜ਼ਰੂਰ ਬਨਹਿ ਤਹਿੰ ਜਾਏ–॥੬॥ਇਕ ਦਿਨ ਸ਼ਾਹੁ ਸ਼ਿਕਾਰ ਸਿਧਾਯਹੁ। ਬੋਲਿ ਗੁਰੂ ਸੁਤ ਸੰਗ ਰਲਾਯਹੁ। ਜਹਾਂ ਸ਼ਿਕਾਰਗਾਹ ਤਹਿੰ ਗਏ। ਜੀਵ ਘਾਤ ਹਿਤ ਬਿਚਰਤਿ ਭਏ॥੭॥ਤਬਿ ਸ਼੍ਰੀ ਰਾਮਰਾਇ ਰਿਸ ਆਈ।ਮਹਾਂ ਘਟਾ ਘਨ ਕੀ ਘੁਮਡਾਈ ਅਧਿਕ ਬੇਗ ਤੇ ਪਵਨ ਚਲਾਯਹੁ। ਮਹਾਂ ਧੂਲ ਜੁਤਿ ਛਰ ਉਪਜਾਯਹੁ॥ ੮॥ ਓਰਨਿ ਕੀ ਬਰਖਾ ਬਡ ਭਈ। ਲਗਹਿ ਦੇਹ ਪਰ ਪੀਰਾ ਦਈ। ਅਵਰੰਗ ਕਹੁੰ ਮਹਿਦ ਅਕੁਲਾਵਾ। ਲਸ਼ਕਰ ਭਗਜੋ[2] ਮਹਾਂ ਦੁਖ ਪਾਵਾ।੯। ਨਹੀਂ ਸਾਹਿ ਕਿਤ ਪਾਇਵ ਠੌਰ। ਪਵਨ ਧੂਲ ਓਰਨਿ ਤੇ ਬੌਰ*।ਜਹਿੰ ਸ਼੍ਰੀ ਰਾਮਰਾਇ ਥਿਰ ਰਹੇ। ਤਹਿੰ ਨਹਿੰ ਓਰਾ,ਪਵਨ ਨ ਬਹੇ॥ ੧੦॥ ਕਿਤਿਕ ਕਾਲ ਲੌ ਇਤ ਉਤ ਫਿਰਿ ਕੈ। ਆਵਤਿ ਭਾ ਸਮੀਪ ਸੁਤ ਗੁਰ ਕੈ। ਦੇਖਿ ਸ਼ਾਹੁ ਨੇ ਰਿਦੈ ਬਿਚਾਰਾ।–ਇਨਹੁੰ ਕ੍ਰੋਧ ਕੁਛ ਮੋ ਪਰ ਧਾਰਾ॥ ੧੧॥ ਰੁਖਸਦ ਮਾਂਗਤਿ ਮੈਂ ਨਹਿੰ ਦੀਨਿ। ਯਾਂਤੇ ਮਮ ਐਸੀ ਗਤਿ ਕੀਨਿ। ਨੰਮ੍ਰ ਹੋਇ ਕਰਿ ਬਾਕ ਬਖਾਨਾ। 'ਸ਼ੰਕ ਦਰਸ ਕੋ ਮੋਹਿ ਮਹਾਨਾ॥ ੧੨॥ ਯਾਂਤੇ ਮੈਂ ਰੁਖਸਦ ਨਹਿੰ ਕਰੋ। ਅਬਿ ਤਿਮ ਕਰਹੁ ਜਥਾ ਉਰ ਧਰੋ। ਪੁਨ ਤੂਰਨ

[1]ਪਾਤਸ਼ਾਹੀ ਸ਼ੁਰੂ ਜਿਵੇਂ ਆਉਂਦੇ ਹਨ। [2]ਨੱਸ ਗਿਆ। *ਪਾ–ਦੌਰ।

ਹੀ ਦਰਸ਼ਨ ਦੀਜੈ। ਅਪਨੇ ਸਦਨ ਵਿਖੈ ਗਮਨੀਜੈ' ॥ ੧੩ ॥ ਭਬਿ ਸ਼੍ਰੀ ਰਾਮਰਾਇ ਮੁਸਕਾਨੇ। 'ਤੁਵ ਮਨ ਬਹੁ ਹੰਕਾਰ ਕੋ ਠਾਨੇ। ਜਿਸ ਸੈਨਾਂ ਤੈ ਲਖੈਂ ਬਡੇਰੇ। ਸੋ ਅਬਿ ਕਹਾਂ, ਨ ਦੀਖਤਿ ਨੇਰੇ ॥ ੧੪ ॥ ਯਾਂਤੇ ਸਭਿ ਖੁਦਾਇ ਕੇ ਹਾਥ। ਕਹਾਂ ਹੋਇ ਧਨ ਦਲ ਬਲ ਸਾਥ। ਅਬਿ ਹਮ ਪਿਤ ਸਤਿਗੁਰ ਢਿਗ ਜਾਵੈਂ। ਦਰਸ਼ਨ ਦੇਖਹਿਂ ਸੀਸ ਨਿਵਾਵੈਂ॥੧੫॥ਦਾਤਾ ਸਾਸ ਗਿਰਾਸ ਹਮਾਰੋ। ਸਰਬ ਭਾਂਤਿ ਸਮਰਥ ਗੁਰ ਭਾਰੋ'। ਪੁਰਿ ਦਿੱਲੀ ਮਹਿਂ ਭਬਿ ਚਲਿ ਆਏ। ਸ਼ਾਹੁ ਪਦਾਰਥ ਬਹੁ ਅਰਪਾਏ ॥ ੧੬ ॥ ਜੋ ਬਹੁ ਮੋਲੇ ਬਸਤ੍ਰ ਅਭਰਨਾਦਿਏ ਸ਼ਾਹ ਹਿਤ ਰੁਖਸਦ ਕਰਨਿ। ਦਰਥ ਤੁਰੰਗਮ ਬ੍ਰਿੰਦ ਪਠਾਏ। ਗੁਰ ਨੰਦਨ ਡੇਰੇ ਕਹੁ ਆਏ॥੧੭॥ ਰਿਦਾ ਉਦਾਸ ਬਹੁਤ ਜਿਨ ਕੇਰਾ। ਹਰਖ ਨ ਕਰਹਿਂ ਕਬਹੁੰ ਤਿਸ ਬੇਰਾ। ਸਕਲ ਸਮਾਜ ਤਹਾਂ ਹੀ ਛੋਰਾ। ਲੈ ਕਰਿ ਸੰਗ ਆਪਨੇ ਥੋਰਾ ॥ ੧੮ ॥ ਦਿੱਲੀ ਪੁਰ ਨਿਜ ਸਿੱਖਨ ਟਿਕਾਏ। ਰਾਖਨੈ ਸਛਿ ਸਮਾਜ ਸਮੁਦਾਏ। ਅਲਪ ਨਰਨਿ ਸੋਂ ਕੀਨਸਿ ਪਯਾਨਾ।ਚਲਤਿ ਬਿਸੂਰਤਿ ਰਿਦੇ ਮਹਾਨਾ ॥ ੧੯ ॥ ਮਾਰਗ ਆਵਤਿ ਕੀਰਤਿ ਪੁਰਿ ਕੇ। ਰਿਦੈ ਬਿਚਾਰਤਿ ਚਰਿਤ ਜਿ ਗੁਰ ਕੇ। ਕ੍ਰਮ ਤੇ ਕਰਨੈ ਉਲੰਘਨਿ ਸਾਰੋ। ਦ੍ਵਾਦਸ਼ ਕੋਸ ਪੰਥ ਰਹਿ ਸਾਰੋ ॥ ੨੦ ॥ ਡੇਰਾ ਕਰਨੈ ਟਿਕਾਵਨਿ ਭਯੋਂ। ਗੁਰਬਚ ਕੋ ਚਿਤਵਨੈ ਚਿਤ ਮਹੀਂ ।–ਮੁਖ ਨ ਦਿਖਾਵੈ ਅਪੁਨੋ ਆਇ–। ਯਾਂਤੇ ਨਹਿਂ ਗਮਨਨੈ ਅਗੁਵਾਇ॥੨੧॥ਰਿਦੈ ਬਿਖੇ ਗਿਨਿ ਗਿਨਿ ਬਹੁ ਗਿਨਤੀ। ਲਿਖੀ ਪਤ੍ਰਿਕਾ ਨਿਜ ਕਰਿ ਬਿਨਤੀ। 'ਰਾਵਰ ਕੀ ਆਗਨਾ ਜਿਮ ਹੋਇ। ਕਰੀ ਜਾਇ ਸਭਿ ਹੁੰ ਤੇ ਸੋਇ ॥ ੨੨ ॥ ਬਿਨ ਮਰਜ਼ੀ ਮੈਂ ਨਿਕਟ ਨ ਆਯੋ। ਦਰਸ਼ਨ ਕੋ ਹਿਯਰਾ ਲਲਚਾਯੋ। ਜਿਮ ਆਇਸੁ ਅਬਿ ਤੈਸ ਕਰੌਂ। ਅਪਨੋ ਦੇਸ਼ ਆਪ ਹੀ ਭਰੌਂ' ॥ ੨੩ ॥ ਇੱਤਯਾਦਿਕ ਲਿਖਿ ਪੱਤ੍ਰ ਪਠਾਈ। ਸ਼੍ਰੀ ਸਤਿਗੁਰ ਕੇ ਢਿਗ ਪਹੁੰਚਾਈ। ਦੇਖਤਿ ਸ਼੍ਰੀ ਹਰਿਰਾਇ ਸੁਜਾਨਾ। ਸੁਤ ਕੋ ਸਰਬ ਬ੍ਰਿਤਾਂਤ ਪਛਾਨਾ ॥੨੪॥ ਕਹਨੈ ਤਾਂਹਿ ਜੋ ਪੱਤ੍ਰੀ ਲਯਾਯੋ। 'ਹਮ ਮਿਲਿਬੇ ਕਿਮ ਚਿਤ ਲਲਚਾਯੋ ? ਹੁਕਮ ਅਦੂਲੀ ਕਰਿ ਅਪਰਾਧੂ। ਕੈਸੇ ਬਨਨੈ ਚਹੈ ਅਬ ਸਾਧੂ ?॥੨੫॥ ਗਮਨ ਸਮੈਂ ਹਮ ਬਹੁ ਸਮਝਾਯੋ। ਸਿੱਖਯਾ ਨਹੀਂ ਨੈਕ ਮਨ ਲਯਾਯੋ। ਇਕ ਤੈਂ ਬਾਰ ਬਾਰ ਕਰਿ ਅਛਮਤ। ਬਿਨਾਂ ਪ੍ਰਯੋਜਨ ਠਾਨੀ ਜਿਤ ਕਿਤ ॥ ੨੬ ॥ ਤੁਰਕੇਸ਼ੁਰ ਸੋਂ ਸੂਤ ਰਖੈਬੇ। ਕਰਿ ਮੁਲਾਹਜ਼ਾ ਕੀਨ ਫਰੇਬੇ। ਸ਼੍ਰੀ ਨਾਨਕ ਪਤਿ ਚੌਦਹਿ

ਲੌਕ । ਤਿਨ ਕੋ ਆਸ਼ੈ ਬੀਚ ਸ਼ਲੋਕ ॥ ੨੭ ॥ ਸੋ ਛਿਪਾਇ* ਕੈ ਅਨਤ ਸੁਨਾਯੋ । ਹੁਤੋ ਅਪਰ ਤਿਸ ਅਪਰ ਬੁਝਾਯੋ[1]।ਕਹਾਂ ਤ੍ਰਾਸ ਤੁਰਕੇਸ਼ੁਰ ਕੇਰਾ। ਜਿਸ ਕੋ ਮਾਨਨੋ ਜਾਨਿ ਬਡੇਰਾ ॥੨੮॥ ਸਦਾ ਸਹਾਇਕ ਹਮ ਤਿਸ ਕੇਰੇ। ਚਹੈਂ ਸੁ ਕਰਤਿ ਨ ਲਾਗਤਿ ਦੇਰੇ । ਮਾਂਟੀ ਤੁਰਕਨਿ ਕੀ ਜਿਮ ਜਲੈ । ਬੀਚ ਪਜਾਵੈ[2] ਆਵੈ ਬਲੈ ॥ ੨੯ ॥ ਅਜ਼ਮਤ ਬਲ ਤੇ ਤਿਸ ਅਗਵਾਈ । ਮਾਟੀ ਜਲਤੀ ਕਸੋਂ ਨ ਦਿਖਾਈ । ਹੁਤੀ ਵਾਸਤਵ ਦਿਖਤਿ ਬਿਦਤਿ ਹੈ । ਤ੍ਰਾਸ ਨ ਤਨਕ ਜਿ ਤੁਰਕ ਜਿਦਤਿ ਹੈ ॥ ੩੦ ॥ ਯਾਂਤੇ ਹਮੈਂ ਨ ਦਰਸ ਦਿਖਾਵਹੁ । ਜਿਤ ਦਿਸ਼ਿ ਮੁਖ ਤਿਤ ਹੀ ਚਲਿ ਜਾਵਹੁ' । ਸਤਿਗੁਰ ਕੀ ਰਿਸ ਜੁਤਿ ਸੁਨਿ ਬਾਨੀ । ਹਟਸੋ ਸੁ ਸਿਖ ਜਿਸ ਪੱਤ੍ਰੀ ਆਨੀ ॥ ੩੧ ॥ ਤੁਰਤ ਗਮਨ ਕਰਿ ਤਹਿੰ ਤੇ ਆਯਹੁ । ਜਹਿੰ ਸ਼੍ਰੀ ਰਾਮਰਾਇ ਉਤਰਾਯਹੁ । ਖਰੋ ਹੁਤੋ ਤਬਿ ਸਹਿਜ ਸੁਭਾਇ । ਚਿਤ ਮਹਿੰ ਚਿੰਤਾ ਬਹੁ ਉਪਜਾਇ ॥ ੩੨ ॥ –ਸ਼੍ਰੀ ਸਤਿਗੁਰ ਸਰਬਗ ਗੁਨ ਖਾਨੀ । ਪਿਤਾ ਧੀਰ ਕਸ਼ਾ ਕਰਹਿੰ ਬਖਾਨੀ! ਬਖਸ਼ਹਿੰ ਮੋਹਿ ਕਿ ਨਹਿੰ ਅਪਰਾਧੂ । ਲਖਿ ਨ ਸਕਸੋ ਮੈਂ ਰਿਦਾ ਅਗਾਧੂ– ॥ ੩੩ ॥ ਇਤਨੈ ਮਹਿੰ ਸਿਖ ਸੋ ਚਲਿ ਆਯੋ । ਗੁਰ ਕੋ ਕਹਿਬੋ ਸਕਲ ਸੁਨਾਯੋ । 'ਜਿਤ ਦਿਸ਼ਿ ਮੁਖ ਤਿਤ ਹੀ ਚਲਿ ਜਾਵਹੁ।ਹਮ ਢਿਗ ਆਇ ਨ ਦਰਸ ਦਿਖਾਵਹੁ' ॥ ੩੪ ॥ ਸੁਨਸੋ ਪਿਤਾ ਕੋ ਅਸ ਜਬਿ ਮਤੋ । ਲਵਪੁਰਿ ਦਿਸ਼ਿ ਤਬਿ ਤਿਸ ਮੁਖ ਹੁਤੋ । ਹਾਥ ਜੋਰਿ ਧਰ ਪਰ ਧਰਿ ਮਾਥਾ । ਮਾਨਸੋ ਹੁਕਮ ਪ੍ਰੇਮ ਕੇ ਸਾਥਾ ॥੩੫॥ ਭਯੋ ਅਰੂਢਿ ਠਾਨਿ ਕਰਿ ਤੁਮਾਰੀ । ਗਮਨਸੋ ਲਵਪੁਰਿ ਪੰਥ ਮਝਾਰੀ । ਸਨੈ ਸਨੈ ਡੇਰਾ ਕਰਿ ਜਾਤਿ।ਅਪਨਿ ਖੋਟ ਕੋ ਲਖਿ ਪਛੁਤਾਤ॥੩੬॥ਸੁਨੀ ਸਰਬ ਸੁਧ ਸ਼੍ਰੀ ਹਰਿਰਾਇ। 'ਹੁਕਮ ਮਾਨਿ ਲਵਪੁਰਿ ਕੋ ਜਾਇ' । ਲਿਖਸੋ ਹੁਕਮਨਾਮਾ ਤਿਸ ਕਾਲ । ਸਿਖ ਸੰਗਤਿ ਤਹਿੰ ਰਹੈ ਬਿਸਾਲ॥੩੭॥ਤਿਨ ਪਰ ਹੁਕਮ ਸੁ ਅਸ ਫੁਰਮਾਇਵ । 'ਸਿੱਖ ਹਮਾਰੋ ਜੌਨ ਕਹਾਇਵ।ਪੈਸਾ ਕੌਡੀ ਅੰਸ ਜੁਗੁਰਕੀ।ਅਰਪਹਿ ਗਨ ਸ਼ਰਧਾਧਰਿ ਉਰਕੀ ॥੩੮॥ਪੁਰਿ ਮਹਿੰ ਰਾਮਰਾਇਜਬਆਵਹਿ।ਨਹੀਂਕਾਰਕੋ ਇਸ ਅਰਪਾਵਹਿ।' ਕਾਸਦ ਲੇ ਗੁਰ ਕੋ ਜਬਿ ਗਯੋ । ਸੁਨਿ ਕਰਿ ਸਭਿਨਿ ਅਚੰਭਾ ਭਯੋ ॥ ੩੯॥'ਗੁਰ ਚਾਰੱਜ੍ਰ ਕਛੁ ਲਖਸੋ ਨ ਜਾਈ । ਪਸਾਰੇ ਸੁਤ ਕੀ ਪੂਜ ਹਟਾਈ। ਲਾਇਕ ਕੇ ਅਜ਼ਮਤ ਮਹਿੰ ਭਾਰੇ । ਹੋਤਿ ਤਥਾ ਮੁਖ ਜਥਾ ਉਚਾਰੇ ॥ ੪੦

[1]ਸਮਝਾਯਾ । [2]ਆਵੈ ਵਿਚ । *ਪਾ:–ਫਿਰਾਇ ।

॥ ਸਤਿਗੁਰ ਅੰਸ ਅਹੈਂ ਅਵਤਾਰਾ[1]"। ਸਿਖ ਸੰਗਤਿ ਇਮ ਭਏ ਹਜ਼ਾਰਾ।
'ਜੋ ਹਮ ਦਰਸ ਕਰਨਿ ਨਹਿਂ ਜਾਵੈਂ। ਕਰੈ ਕੋਪ ਕੋ ਮਾਰਿ ਮਿਟਾਵੈਂ ॥੪੧
॥ ਛੁਛੈ ਮਿਲੈਂ ਜਾਇ ਕਰਿ ਕੈਸੇ। ਉਤ ਗੁਰ ਬਾਕ ਭਯੋਕਰ ਤੈਸੇ। ਬਨੀ
ਕਠਨ, ਕੋ ਕਰਹਿਂ ਉਪਾਈ?' ਮਿਲਿ ਸੰਗਤਿ ਇਕਠੀ ਸਮੁਦਾਈ॥ ੪੨
॥ ਗਟੀ ਗਿਨਤਿ ਬਹੁ ਕਰੈਂ ਬਿਚਾਰਨਿ।–ਕਿਮ ਦੁਇ ਦਿਸ਼ਿ ਤੇ ਹੋਇ
ਉਬਾਰਨਿ–। ਕਿਤਿਕ ਸਮੇਂ ਮਹਿਂ ਇਮ ਠਹਿਰਾਈ।'ਉਬਰਹਿਂ ਦੁਹਿਦਿਸ਼ਿ
ਏਵ ਉਪਾਈ॥੪੩॥–ਪੈਸਾ ਕੌਡੀ–ਗੁਰੂ ਉਚਾਰਾ।–ਨਹਿਂ ਕੋ ਸਿਖ ਦੋ ਅੰਸ
ਹਮਾਰਾ–ਕੰਚਨ ਰਜਤ ਬਚਨ ਮਹਿਂ ਨਾਂਹੀ[2]। ਸੋ ਲੈ ਚਲਹੁ ਗੁਰੂ ਸੁਤ
ਪਾਹੀ' ॥ ੪੪ ॥ ਕੌਡੀ ਪੈਸਾ ਦੋਨਹੁੰ ਛੋਰਿ। ਮੁਹਰ ਰਜਤਪਣ ਕਰਿ ਇਕ
ਠੌਰ। ਉਤਰੇ ਰਾਮਰਾਇ ਜਿਸ ਥਾਨਾਤਬਿ ਗਮਨੇ ਲੈ ਭੇਟ ਮਹਾਂਨ ॥੪੫
॥ ਕਰਿ ਕਰਿ ਬੰਦਨ ਨਿਜ ਕਰ ਬੰਦੇ। ਲਹਿ ਦਰਸ਼ਨ ਕੋ ਰਿਦੇ ਅਨੰਦੇ।
ਯਹਿ ਬ੍ਰਿਤੰਤ ਸਤਿਗੁਰ ਜੀ ਸੁਨਜੋ। ਬਿਗਸੇ ਬਹੁਤ, ਬਦਨ ਤੇ ਭਨਜੋ ॥
੪੬॥'ਲਵਪੁਰਿ ਕੀ ਸੰਗਤਿ ਸਮੁਦਾਈ।ਮਾਨਜੋ ਬਾਕ ਨ, ਕੀਨਿ ਖੁਟਾਈ।
ਠਾਨਿ ਕਪਟ ਕੀ ਜੁਗਤਿ ਮਹਾਨਾ। ਬਰਜੇ ਰਹੋ ਨ ਮੋਕਹੁ ਜਾਨਾ ॥
੪੭॥ਇਹ ਅੰਤਰਿ ਤੇ ਖੋਟੇ ਰਹੈਂ। ਮੁਖ ਤੇ ਮਿਸ਼ਟ ਗਿਰਾ ਕੋ ਕਹੈਂ। ਗੁਰ
ਬਚ ਮਾਨੇ ਸਿਖ ਹੈ ਸੋਈ। ਇਨ ਕੀ ਮਤਿ ਲੇ ਕਬਹੁੰ ਨ ਕੋਈ' ॥ ੪੮ ॥
ਇਮ ਕਹਿ ਸਤਿਗੁਰ ਭੁਜ਼ਨ ਭਏ। ਪਤ੍ਰਾਰੋ ਪੁੱਤ੍ਰ ਤਜਾਗ ਹੀ ਦਏ। ਅਪਨਿ
ਸਮੀਪ ਨ ਆਵਨਿ ਦੀਨ। ਪਿਖਜੋ ਦੋਸ਼ ਜੋ ਕੀਨਸਿ ਪੀਨ ॥੪੯॥

ਨਵਮਿ ਰਾਸਿ ਪੂਰਨ ਅਬਿ ਭਈ।ਸ੍ਰੀ।ਹਰਿਰਾਇ ਕਥਾ ਰਸ ਮਈ।ਜੋਤਿਕ
ਸੁਨੀ ਲਿਖੀ ਪਠਿ ਸਾਰੀ। ਸਾਰ ਕਥਜੋ ਗੁਰ ਕੀਰੇਤ ਭਾਰੀ ॥ ੫੦ ॥
ਪਾਪਨਿ ਪੁੰਜ ਪਲਾਵਨਿ ਹਾਰੀ*।ਜਿਮ ਸੁਰਸਰੀ ਬਿਮਲ ਬਰ ਬਾਰੀ। ਸ਼੍ਰੀ
ਸਤਿਗੁਰ ਕੇ ਚਰਨ ਮਨਾਇ। ਪੂਰਨ ਰਾਸ ਕਰੀ ਸੁਖਦਾਇ॥੫੧॥ ਕਵਿ
ਸੰਤੋਖ ਸਿੰਘ ਗਹਿ ਗੁਰ ਸ਼ਰਨੀ। ਮਤਿ ਅਨੁਸਾਰ ਕਥਾ ਬਰ ਬਰਨੀ। ਗੁਰ
ਜਸੁ ਪਾਵਨ ਕਰਤਾ[3] ਕਹਜੋ। ਹੈ ਬਿਅੰਤ ਪਰ ਜੋਤਿਕ ਲਹਜੋ ॥ ੫੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਨਵਮਿ ਰਾਸੇ 'ਸ਼੍ਰੀ ਰਾਮਰਾਇ' ਘੰਯੁ ਭਜ਼ਨਨੰ ਨਾਮ ਕਵਿ ਸੰਤੋਖ ਸਿੰਘ ਵਿਰਚਤਾਯਾਂ ਰਾਮਾਯਾਂ ਨਵਮੀ ਰਾਸ ਮੰਪੂਰਨੰ ਮਸਤ ਸੁਭ ਮਸਤੁ ਨੋਆਸਤਾਟੀ ਅੰਸੁ ॥ ੬੦ ॥

———0———

ਨੌਵੀਂ ਰਾਸ਼ਿ ਸਮਾਪਤਿ ਹੋਈ ॥

[1]ਅਵਿਤਾਰ ਸਤਿਗੁਰਾਂ ਦੀ ਅੰਸ਼ ਹਨ। (ਅ) ਸਤਿਗੁਰੂ ਦੀ ਅੰਸ਼ ਤੋਂ ਅਵਤਰੇ (ਜਨਮੇ) ਹਨ। [2]ਇਨਾਂ ਚਾਂਦੀ ਗੁਰੂ ਬਚਨ (=ਹੁਕਮ ਵਿਚ ਮਨੇ) ਨਹੀਂ (ਲਿਖਿਆ ਆਯਾ)। [3]ਪਵਿੱਤ੍ਰ ਭਜ਼ਨ ਵਾਲਾ। *ਪਾ:–ਹਾਰੀ।

ਰਾਸਿ ਦਸਵੀਂ ਚੱਲੀ

੧ ਓ ਸਤਿਗੁਰ ਪ੍ਰਸਾਦਿ ॥ ਸ਼੍ਰੀ ਵਾਹਿਗੁਰੂ ਜੀ ਕੀ ਫਤੇ ॥

ਅਥ ਦਸਮਿ ਰਾਸਿ ਕਥਨੰ ॥

ਅਰਥ—ਹੁਣ ਦਸਵੀਂ ਰਾਸ ਦਾ ਕਥਨ ਕਰਦੇ ਹਾਂ।

ਅੰਸੂ ੧. [ਮੰਗਲ । ਸ਼੍ਰੀ ਹਰਿਰਾਇ ਕਰਤਾਰਪੁਰਿ ਆਗਵਨ]।

੧. ਇਸ਼ ਦੇਵ—ਸ਼੍ਰੀ ਅਕਾਲ ਪੁਰਖ—ਮੰਗਲ।

ਦੋਹਰਾ ॥ ਸਤਿ ਚਿਤ ਅਨੰਦ ਪ੍ਰਮਾਤਮਾ ਸਭਿ ਜੀਵਨ ਕੋ ਜੀਵ।
ਸਦਾ ਸ਼ਾਂਤਿ, ਨਭ ਸਮ ਰਵਜੋ, ਸਰਬ ਸ਼ਕਤਿ ਕੋ ਸੀਵ ॥੧॥

ਸਤਿ ਚਿਤ ਅਨੰਦ=ਅਰਥਾਂ ਲਈ ਦੇਖੋ ਰਾਸ ੧ ਅੰਸੂ ੧ ਅੰਕ ੫ ਦੇ ਪਦ ਅਰਥ । ਸ਼ਾਂਤਿ=ਜਿਸ ਉੱਤੇ ਕਿਸੇ ਹੋਰ ਦਾ ਕੋਈ ਪ੍ਰਭਾਵ ਨਾ ਪੈ ਸਕੇ । ਜਿਸ ਵਿੱਚ ਕੋਈ ਵਿਕਾਰ ਆਦਿ ਨਾ ਉਪਜੇ । ਅਡੋਲ। ਨਭ=ਅਕਾਸ਼ । ਸੀਵ=ਦੇਂਦ, ਅਵਧੀ ।

ਅਰਥ—ਸਤਿ ਚਿਤ ਆਨੰਦ (ਸਰੂਪ ਜੋ) ਪ੍ਰਮਾਤਮਾ ਹੈ ਸੋ ਸਦਾ ਸ਼ਾਂਤ ਹੈ (ਫਿਰ ਉਹ ਸਾਰੇ) ਅਕਾਸ਼ ਵਤ ਰਮ ਰਿਹਾ ਹੈ (ਤੇ ਨਿਰਾ ਵਜਾਪਕ ਹੀ ਨਹੀਂ, ਪਰ) ਸਾਰੀਆਂ ਸ਼ਕਤੀਆਂ ਦੀ ਦੇਂਦ ਹੈ ਤੇ ਸਾਰੇ ਜੀਵਾਂ ਨੂੰ ਜੀਵਨ (ਦਾਨ ਕਰ ਰਿਹਾ ਹੈ।

ਭਾਵ—ਜਿਵੇਂ ਪਿੱਛੇ ਰਾਸ ੬ ਅੰਸੂ ੧ ਅੰਕ ੧ ਦੇ ਮੰਗਲ ਵਿੱਚ ਵਰਣਿਤ ਹੋਇਆ ਹੈ, ਕਿ ਪ੍ਰਮਾਤਮਾ ਸਤਿ ਚਿਤ ਆਨੰਦ ਸਰੂਪ ਹੈ ਤੇ ਉਹ ਕਿਸੇ ਦੋਸ਼, ਵਿਕਾਰ, ਦੋਰ ਕਿਸੇ ਦੂਸਰੇ ਦੇ ਅਸਰ ਹੇਠ ਆਉਣ ਤੋਂ ਪਰੇ ਸਦਾ ਅਡੋਲ ਹੈ। ਫਿਰ ਵਜਾਪਕ ਹੈ ਅਕਾਸ਼ ਵਾਂਙੂ, ਪਰ ਅਕਾਸ਼ ਵਾਂਙੂ ਸੁੰਨ ਨਹੀਂ, ਸ਼ਕਤੀਮਾਨ ਹੈ, ਪਰ ਸੁੱਤੀਆਂ ਸ਼ਕਤੀਆਂ ਦਾ ਧਾਰਨ ਹਾਰ ਨਹੀਂ, ਸਗੋਂ ਸਭ ਜ਼ਿੰਦਗੀ ਦਾ ਜੀਵਨ ਦਾਤਾ ਹੋਕੇ ਉਨ੍ਹਾਂ ਸ਼ਕਤੀਆਂ ਨੂੰ ਵਰਤ ਰਿਹਾ ਹੈ। ਜੀਵਨ ਦਾਤਾ ਹੀ ਹੈ ਤੇ ਜੀਵਨ ਦਾ ਆਧਾਰ ਭੀ ਹੈ। ਪਾਲਦਾ ਹੈ, ਰੱਖਦਾ ਹੈ, ਇਸ ਕਰਕੇ ਸੱਭ ਸ਼ਕਤੀਆਂ ਦਾ ਮਾਲਿਕ ਤੇ ਵਰਤਨਹਾਰ ਕਹਾ ਹੈ। ਭਾਵ ਇਹ ਕਿ 'ਪਾਕੀ ਨਾਈ ਪਾਕ' ਭੀ ਹੈ ਤੇ ਫਿਰ 'ਕਰਤਾ ਤੇ ਕਾਦਿਰ' ਭੀ ਹੈ।

੨. 'ਕਵਿ-ਮੰਕੇਤ' ਮਿਰਯਾਦਾ ਦਾ ਮੰਗਲ।

ਕਵਿੱਤ ॥ ਚੰਦ੍ਰਮਾ ਬਦਨ, ਸ਼ੁਭ ਮੱਤ ਕੀ ਸਦਨ ਸਦ, ਬਿਸਦ ਰਦਨ ਕੀ ਦਿਪਤਿ ਦੁਤਿ ਦਾਮਨੀ। ਬੈਨ ਦੰਭ ਪਾਲੀ ਤੀਨ ਲੋਕ ਮੈਂ ਸੁਜਾਨ ਜਾਲੀ, ਸਭੈ ਮਨ ਭਾਲੀ ਮਹਾਰਾਲੀ ਅਭਿਰਾਮਨੀ। ਪੁੰਜ ਗੁਨਖਾਨੀ, ਗਨ

ਬਿਘਨ ਪਰਾਣੀ ਗਾਣੀ, ਅਰੁਣ ਬਰਣ ਪਾਣੀ, ਸਲਿਤਾ ਪ੍ਰਗਾਮਨੀ। ਮਹਾਂ ਮੋਦ ਮਾਣੀ, ਬਾਣੀ ਰੂਪ ਹੈ ਸਮਾਣੀ ਜਗ, ਬੰਦਨਾ ਸਤੁੱਖ ਸਿੰਘ ਰਾਣੀ ਦਿਨ ਜਾਮਨੀ ॥ ੨ ॥

ਬਦਨ=ਮੁੱਖ। ਬਿਸਦ=ਚਿੱਟੇ [ਸੰਸ:, ਵਿਸ਼ਦ]।
ਬਿਸਦ ਰਦਨ=ਚਿੱਟੇ ਦੰਦ। ਦਾਮਨੀ=ਬਿਜਲੀ।
ਦੋਨੁ ਦੰਭ ਪਾਣੀ=ਦੇਖੋ ਰਾਸ ੪ ਅੰਸੂ ੧ ਅੰਕ ੧ ਦੇ ਅਰਥ।
ਅਭਿਰਾਮਨੀ=ਸੁੰਦਰ। ਮਨ ਨੂੰ ਪਿਆਰੀ ਲੱਗਣ ਵਾਲੀ।
ਪਰਾਣੀ=ਭੱਜਾ ਦੇਣ ਵਾਲੀ, ਦੂਰ ਕਰਨ ਵਾਲੀ; ਨਾਸ਼ ਕਰਤਾ, [ਸੰਸ:, ਪਲਾਯਨ=ਭੱਜਣਾ]। ਗਾਣੀ=ਜਿਸ ਦੀ ਕੀਰਤੀ ਕੀਤੀ ਜਾਂਦੀ ਹੈ। ਅਰੁਣ ਬਰਣ ਪਾਣੀ=ਲਾਲ ਰੰਗ ਦੇ ਦੱਥਾਂ ਵਾਲੀ। ਸਲਿਤਾ=ਨਦੀ।
ਪ੍ਰਗਾਮਨੀ=ਭਲੀ ਤਰ੍ਹਾਂ ਵੱਲਣ ਵਾਲੀ। ਮਾਣੀ=ਮਾਣ੍ਹਣ ਵਾਲੀ ਭਾਵ ਧਾਰਨ ਕਰਨ ਵਾਲੀ। ਸਮਾਣੀ=ਰੰਗੀ ਤਰ੍ਹਾਂ ਮੰਨੀ ਗਈ। (ਅ) ਸਮਾ ਰਹੀ ਹੈ। ਰਾਣੀ=ਪ੍ਰਕਾਸ਼ ਸਰੂਪਾ।
ਜਾਮਨੀ=ਰਾਤਿ।

ਅਰਥ–ਸ਼ੈਦ੍ਰਮਾਂ (ਵਰਗੀ) ਮੁਖੜੇ ਵਾਲੀ, ਸਦਾ ਪ੍ਰਸੰਨ ਮਤਿ ਦਾ ਘਰ, ਜਿਸਦੇ ਚਿੱਟੇ ਦੰਦਾਂ ਦੀ ਸੋਭਾ ਬਿਜਲੀ ਵਤ ਪ੍ਰਕਾਸ਼ਦੀ ਹੈ। ਵੀਣਾਂ ਰੂਪ ਜਿਸ ਦੇ ਦੱਥ ਵਿੱਚ ਹੈ (ਤੇ) ਜਿੰਨਾਂ ਲੋਕਾਂ ਵਿਚ ਜੋ (ਵੀਣਾ ਵਜਾਉਣ ਵਿੱਚ) ਸੁਜਾਨ ਜਾਣੀ ਜਾਂਦੀ ਹੈ, ਸਭਨਾਂ ਦੇ ਮਨ ਨੂੰ ਭਾਉਂਦੀ ਹੈ (ਇਹ) ਸੁੰਦਰ ਮਹਾਂਰਾਣੀ।

ਸਮੁਹ ਗੁਣਾਂ ਦੀ ਖਾਣ ਤੇ 'ਸਾਰੇ ਬਿਘਨਾਂ ਦੀ ਨਾਸ਼ ਕਰਤਾ' (ਜਿਸ ਦੀ ਕੀਰਤੀ) ਗਾਈਂ ਜਾਂਦੀ ਹੈ, ਲਾਲ ਰੰਗ ਦੇ ਜਿਸ ਦੇ ਦੱਥ ਹਨ ਤੇ ਚਾਲ ਜਿਸ ਦੀ ਨਦੀ (ਵਤ ਗੰਭੀਰ) ਹੈ। (ਜੋ) ਸਭਾਂ ਅੰਦਰ ਦੇ ਧਾਰਨ ਵਾਲੀ ਹੈ ਤੇ ਜਗਤ ਵਿਖੇ ਬਾਣੀ ਸਰੂਪ ਮੰਨੀ ਗਈ ਹੈ, ਕਵੀ ਸੰਤੋਖ ਸਿੰਘ ਜੀ (ਕਹਿੰਦੇ ਹਨ ਕਿ ਮੈਂ ਰਾਤ ਦਿਨੇ ਐਸੀ ਪ੍ਰਕਾਸ਼ ਸਰੂਪਾ ਨੂੰ ਵੰਦਨਾ ਕਰਦਾ ਹਾਂ।

ਭਾਵ–ਬਾਣੀ ਦਾ ਮੰਗਲ ਕਰਦੇ ਹਨ, ਉਸਨੂੰ ਵਜਕਤੀਵਾਨ ਕਥਨ ਕਰਦੇ ਹੋਏ ਸ਼ੁਭ ਮਤਿ ਦੀ ਦਾਤੀ, ਪ੍ਰਕਾਸ਼ ਸਰੂਪਾ, ਦੁਤੀ ਜਿਸ ਦੀ ਉੱਜਲ ਹੈ ਦੰਦਾਂ ਸਮਾਨ ਤੇ ਬਿਜਲੀ ਸਮਾਨ, ਯਾ ਦੰਦ ਜਿਸ ਦੇ ਉੱਜਲ ਹਨ, ਦੱਸਦੇ ਹਨ। ਦੰਦਾਂ ਦਾ ਇਸ਼ਾਰਾ ਸਾਹਿਤ੍ਯ ਵਿੱਚ ਦੁਸ਼ਨ ਦੁਸ਼ਠ ਦੀ ਛਾਂਟ ਵੱਲ ਹੈ। 'ਵੀਣਾ ਦੱਥ ਵਿਚ' ਤੋਂ ਮੁਰਾਦ ਸੰਗੀਤ ਵਿਦਿਆ ਦੀ ਦਾਤੀ ਹੋਣ ਤੋਂ ਹੈ। ਸਾਰੇ ਸਾਹਿਤ੍ਯ ਨੇ ਰਾਗ ਆਦਿ ਦੇ ਮਧੁਰ ਰੁਣਾਂ ਵਾਲੀ ਹੋਣ ਕਰਕੇ ਸਭ ਨੂੰ ਭਾਉਂਦੀ ਦੱਸਿਆ ਹੈ। ਸਾਰੇ ਸਾਹਿਤ੍ਯ, ਕਾਵ੍ਯ, ਚਿੱਤ੍ਰਕਾਰੀ, ਸ਼ਿਲਪ ਆਦਿ ਗੁਣਾਂ ਦੀ ਅਧਿਸ਼ਠਾਤਾ ਹੈ, ਤੇ ਕਲਾ ਕੌਸ਼ਲਾਂ ਦੇ ਵਿਘਨਾਂ ਨੂੰ ਹਰਨ ਵਾਲੀ ਹੈ। ਸਲਿਤਾ ਵਰਗੀ ਚਾਲ ਹੈ ਤੇ ਦੱਥ ਲਾਲ ਹਨ। ਨਦੀ ਸਰਸ੍ਵਤੀ ਦੇ ਨਾਮ ਤੋਂ ਹੀ ਸ਼ਾਰਦਾ ਦਾ ਨਾਮ ਸਰਸ੍ਵਤੀ ਪਿਆ ਸੀ। ਵਿਚ

ਇਸ ਵਿਚ ਇਕ ਇਹ ਕਟਾਖਜ ਹੈ ਕਿ ਇੰਦਰ ਰਚੀ ਵੇਈ ਬਾਣੀ ਦੀ ਬਣਤ ਤੇ ਉਚਾਰਣ ਨਦੀ ਦੀ ਚਾਲ ਵਤ ਰੰਗੀਨ ਹੋਇਆ ਕਰਦੀ ਹੈ। ਹੰਬ ਲਾਲ ਕਹਿਣ ਵੇਲੇ ਕਵੀ ਜੀ ਦੇ ਨੈਣਾਂ ਅੱਗੇ ਜਲ ਵਿਚ ਕਮਲ ਖਿੜ ਰਹੇ ਹਨ ? ਇਸੇ ਸ਼ਲੋਖ ਅਰਥ ਵਿਚ ਕਹਿ ਰਹੇ ਹਨ ਕਿ 'ਹੇ ਸਰਸ੍ਵਤੀ ਤੇਰਾ ਪਾਨੀ ਲਾਲ ਰੰਗ ਦਾ ਹੈ'। ਗੰਗਾ ਦਾ ਚਿੱਟਾ, ਜਮਨਾ ਦਾ ਕਾਲਾ, ਸੁਰੱਸ੍ਵਤੀ ਦਾ ਲਾਲ ਰੰਗ ਮੰਨਿਆ ਹੈ, ਫਿਰ ਸ਼ਲੋਖ ਵਿਚ ਇਹ ਭੀ ਹੈ:-'ਅਰਣ ਬਰਣ ਪਾਣੀ'=ਦੋਹ ਵਿਚ ਅੱਖਰਾਂ ਦੀ ਅਰਣੀ ਹੈ, ਅਰਣੀ ਉਹ ਲਕੜੀ ਹੈ ਜੋ ਯਗ ਅਗਨੀ ਪ੍ਰਜ੍ਵਲਤ ਕੀਤੀ ਜਾਂਦੀ ਹੈ, ਸਰਸ੍ਵਤੀ ਦੇ ਸਾਹਿਤ੍ਯਕ ਯੱਗ ਦਾ ਸਾਰਾ ਹੋਮ ਅੱਖਰਾਂ ਨਾਲ ਹੀ ਹੁੰਦਾ ਹੈ। ਫਿਰ ਸਾਹਿਤ੍ਯ ਪੜ੍ਹਕੇ ਸੁਆਦ ਆਉਂਦਾ ਹੈ ਇਸ ਕਰਕੇ ਮੋਦ ਦੇ ਧਾਰਨ ਵਾਲੀ ਕਹੀ ਹੈ।

੩. ਇਸ੍ਹ ਗੁਰੂ-ਸ਼੍ਰੀ ਗੁਰੂ ਨਾਨਕ ਦੇਵ ਜੀ ਦਾ-**ਮੰਗਲ।**

ਸੁੰਦਰ ਕੀਰਤਿ ਚੰਦ੍ਰਿਕਾ ਚਹੁੰਦਿਸ਼ਿ ਤਨਜੋ ਬਿਤਾਨ।
ਸ਼੍ਰੀ ਨਾਨਕ ਜਗ ਗੁਰੂ ਕੋ ਨਮੋ ਜੋਰਿ ਜੁਗ ਪਾਨ ॥ ੩ ॥

{ਬਿਤਾਨ=ਵਿਛਾਵਾ। ਚੰਦ੍ਰਿਕਾ=ਚੰਦ ਦੀ ਚਾਨਣੀ। ਪਾਨ=ਹੱਥ।}

ਅਰਥ-ਸ਼੍ਰੀ (ਗੁਰੂ) ਨਾਨਕ ਦੇਵ ਜਗਤ ਗੁਰੂ ਜੀ ਦੀ ਕੀਰਤੀ (ਚੰਦ੍ਰਮਾਂ ਦੀ) ਚਾਨਣੀ (ਵਾਂਙੂ ਉੱਜਲ) ਹੈ (ਇਸ ਚਾਂਦਨੀ ਦਾ ਮਾਨੋ) ਵਿਛਾਵਾ (ਸਾਰੇ ਜਗਤ ਤੇ) ਚਾਹੁੰ ਪਾਸੇ ਤਣ ਰਿਹਾ ਹੈ (ਐਸੇ ਗੁਰੂ ਜੀ ਨੂੰ) ਦੋਵੇਂ ਹੱਥ ਜੋੜਕੇ ਮੇਰੀ ਨਮਸਕਾਰ ਹੈ।

੪. ਇਸ੍ਹ ਗੁਰੂ-ਸ਼੍ਰੀ ਗੁਰੂ ਅੰਗਦ ਦੇਵ ਜੀ ਦਾ-**ਮੰਗਲ।**

ਅਜਰ ਜਰਨਿ, ਧੀਰਜ ਧਰਨਿ ਧਰਨਿ ਮਨਿੰਦ ਬਿਲੰਦ।
ਸ਼੍ਰੀ ਅੰਗਦ ਪਦ ਪਦਮ ਕੋ ਖੰਦਨ ਬਿਘਨ ਨਿਕੰਦ ॥੪॥

{ਧਰਨਿ ਮਨਿੰਦ=ਧਰਤੀ ਵਤ। ਪਦ ਪਦਮ=ਚਰਨ ਕਵਲ। ਨਿਕੰਦ=ਕੱਟਣ ਵਾਲੇ।}

ਅਰਥ-ਸ਼੍ਰੀ (ਗੁਰੂ) ਅੰਗਦ ਦੇਵ ਜੀ (ਜੋ) ਅਜਰ (ਵਸਤੂ) ਦੇ ਜਰਨ ਵਾਲੇ ਹੈ ਧਰਤੀ ਵਤ ਬੜੇ ਧੀਰਜ ਧਾਰੀ (ਹੋਏ) ਹਨ, (ਤਿਨ੍ਹਾਂ ਦੇ) ਬਿਘਨ ਨਾਸ਼ਕ ਚਰਨਾਂ ਕਵਲਾਂ ਪਰ (ਮੈਂ) ਨਮਸਕਾਰ ਕਰਦਾ ਹਾਂ।

੫. ਇਸ੍ਹ ਗੁਰੂ-ਸ਼੍ਰੀ ਗੁਰੂ ਅਮਰਦਾਸ ਜੀ ਦਾ-**ਮੰਗਲ।**

ਕੁਲ ਭੱਲਨਿ ਕੀ ਕਲਸ ਕੋ ਅਛਮਤ ਕੇ ਦਾਤਾਰ।
ਸ਼੍ਰੀ ਗੁਰ ਅਮਰ ਅਨੰਦ ਮੈ ਨਮੋ ਚਰਨ ਪਰਿ ਧਾਰਿ ॥ ੫॥

{ਕਲਸ=ਸ਼ਿਰੋਮਣੀ [ਸੰਸ:,ਕਲਸ਼=ਘੜਾ]। ਮੰਦਰ ਦਾ ਉੱਚਾ ਘੜੇ ਨੁਮਾ ਬਣਾਉ ਜੋ ਗੁੰਬਦਾਂ ਉਤੇ ਲੱਗਦਾ ਹੈ, ਇਸ ਕਰਕੇ ਕਲਸ ਦਾ ਅਰਥ 'ਸ਼ਿਰੋਮਣੀ' ਲਾਉਂਦੇ ਹਨ।}

{ ਅਛਮਤਿ=ਕਰਾਮਾਤ। (ਅ) ਬਖ਼ਸ਼ਦਗੀ। [ਅ:, ਅਛਮਤ]। ਅਨੰਦ ਮੈ=ਅਨੰਦ ਮਯ। ਅਨੰਦ ਸਰੂਪ। }

ਅਰਥ—ਅਨੰਦ ਸਰੂਪ ਸ਼੍ਰੀ ਗੁਰੂ ਅਮਰ ਦੇਵ ਜੀ (ਜੋ) ਕੌਲਿਆਂ ਦੀ ਕੁਲ ਵਿਖੇ ਸ਼ਿਰੋਮਣੀ ਤੇ ਅਛਮਤ ਦੇ ਦਾਤਾ ਹੋਏ ਹਨ (ਤਿਨ੍ਹਾਂ ਦੇ) ਚਰਨਾਂ (ਕਵਲਾਂ) ਪਰ (ਸਿਰ) ਧਰਕੇ ਨਮਸਕਾਰ ਕਰਦਾ ਹਾਂ।

ਭਾਵ—ਆਪਣੇ ਨਿਜ ਸਰੂਪ ਵਿਚ ਗੁਰੂ ਅਮਰਦੇਵ ਜੀ ਆਨੰਦ ਸਰੂਪ ਹਨ, ਸੰਸਾਰ ਦੇ ਸੰਬੰਧ ਵਿਚ ਅਛਮਤ ਦੇ ਦਾਤਾ ਹਨ, ਅਤੇ ਕੁਲ ਦੇ ਸੰਬੰਧ ਵਿਚ ਆਪਣੀ ਕੁਲ ਨੂੰ ਚਾਰ ਚੰਦ ਲਾਉਣ ਵਾਲੇ ਹਨ।

੬. ਇਸ਼ ਗੁਰੂ—ਸ਼੍ਰੀ ਗੁਰੂ ਰਾਮਦਾਸ ਜੀ ਦਾ—ਮੰਗਲ।

ਸਦਾ ਸ਼ਾਂਤਿ ਚਿਤ ਗ੍ਰਿਹਸਤ ਮਹਿੰ ਬਸਿ ਸੋਢੀ ਸੁਲਤਾਨ।
ਰਾਮਦਾਸ ਸ਼੍ਰੀ ਸਤਿਗੁਰੂ ਤਿਨਿ ਪਦ ਬੰਦਨ ਠਾਨਿ॥ ੬॥

{ਸੁਲਤਾਨ=ਪਾਤਸ਼ਾਹ। [ਅ:, ਸ਼ੁਲਤਾਨ]। ਸ਼ਾਂਤਿ=ਅਡੋਲ, ਖੋਭ ਰਹਿਤ।}

ਅਰਥ—ਵੱਡੇ ਸੋਢੀ ਸੁਲਤਾਨ ਸ਼੍ਰੀ ਸਤਿਗੁਰੂ ਰਾਮਦਾਸ ਜੀ ਗ੍ਰਿਹਸਤ ਵਿਖੇ ਸਦਾ ਹੀ ਸ਼ਾਂਤਿ ਚਿਤ ਰਹਿਣ ਵਾਲੇ ਹਨ, ਤਿਨ੍ਹਾਂ ਦੇ ਚਰਨਾਂ (ਕਵਲਾਂ) ਪਰ ਵੰਦਨਾ ਕਰਦਾ ਹਾਂ।

ਭਾਵ—ਗ੍ਰਿਹਸਤ ਧਰਮ ਦੇ ਨਿਰਬਾਹ ਵਿਚ ਸ਼ਾਂਤਿ ਚਿਤ ਹਨ, ਕੁਲ ਦੇ ਸੰਬੰਧ ਵਿਚ ਸੁਲਤਾਨ (ਸ਼ਿਰੋਮਣੀ) ਹਨ ਤੇ ਜਗਤ ਉਧਾਰਨ ਵਿਚ ਸੱਚੇ ਗੁਰੂ ਹਨ।

੭. ਇਸ਼ ਗੁਰੂ—ਸ਼੍ਰੀ ਗੁਰੂ ਅਰਜਨ ਦੇਵ ਜੀ ਦਾ—ਮੰਗਲ।

ਹੇਤ ਭਵਿੱਖਤ ਤਾਰਿਬੇ ਰਚਨੋ ਗ੍ਰੰਥ ਸ਼ਰੁਤਿ ਸਾਰ।
ਸ਼੍ਰੀ ਅਰਜਨ ਪਗ ਕਮਲ ਪਰ ਨਮਸਕਾਰ ਸਿਰ ਧਾਰਿ॥੭॥

{ ਸ਼ਰੁਤਿ ਸਾਰ=ਸ਼ਰੁਤੀਆਂ ਤੋਂ ਸ੍ਰੇਸ਼ਟ। (ਅ) ਸ਼ਰੁਤੀਆਂ ਵਿਚੋਂ ਅਸਾਰ ਛੱਡ ਕੇ ਸਾਰ ਰੂਪ। }

ਅਰਥ—ਸ਼੍ਰੀ (ਗੁਰੂ) ਅਰਜਨ ਦੇਵ ਜੀ (ਜਿਨ੍ਹਾਂ ਨੇ) ਆਉਣ ਵਾਲੇ ਸਮੇਂ (ਦੇ ਲੋਕਾਂ ਨੂੰ) ਤਾਰਨੇ ਵਾਸਤੇ ਸ਼੍ਰੀ (ਗੁਰੂ) ਗ੍ਰੰਥ (ਸਾਹਿਬ ਜੀ) ਰਚੇ ਜੋ ਸ਼ਰੁਤੀਆਂ ਤੋਂ ਭੀ ਸ੍ਰੇਸ਼ਟ ਹਨ, (ਤਿਨ੍ਹਾਂ ਦੇ) ਚਰਨਾਂ ਕਵਲਾਂ ਉੱਪਰ ਸਿਰ ਧਰਕੇ ਨਮਸਕਾਰ ਕਰਦਾ ਹਾਂ।

ਭਾਵ—ਭਵਿੱਖਤ ਇਸ ਵਾਸਤੇ ਕਿਹਾ ਹੈ ਕਿ ਵਰਤਮਾਨ ਵਿਚ ਤਾਂ ਆਪ ਦੇਹੇ ਸਨ ਤੇ ਬਾਣੀ ਭੀ ਉਚਾਰ, ਸੁਣਾ ਰਹੇ ਸਨ। ਤੇ ਅਗਲੇ ਸਮੇਂ ਵਿਚ ਬਾਣੀ ਵਿਚ ਰਲੇ ਹੋਕੇ ਉਸ ਦੀ ਸ਼ੁਧ ਰੂਪ ਵਿਚ ਅਪ੍ਰਾਪਤਿ ਹੋ ਜਾਣ ਦਾ ਡਰ ਸੀ, ਇਸ ਨੂੰ ਅਨੁਭਵ ਕਰਕੇ ਆਪ ਨੇ ਆਪਣਾ ਤੇ ਪਹਿਲੇ ਗੁਰਾਂ ਦੀ ਬਾਣੀ ਸ਼ੁੱਧ ਰੂਪ ਨਿਕਲਤਿ ਕਰ ਦਿਤੀ, ਜਿਸ ਦਾ ਅੱਜ ਲਾਭ ਪ੍ਰਤੀਤ ਹੋ ਰਿਹਾ ਹੈ। ਫਿਰ ਇਹ ਬਾਣੀ ਕੈਸੀ ਹੈ? ਵੇਦਾਂ ਤੋਂ ਸ੍ਰੇਸ਼ਟ ਹੈ, ਅਥਵਾ ਵੇਦਾਂ ਵਿਚ ਜੋ ਗਲ

ਪ੍ਰਸ਼ਟ ਹੈ ਉਸ ਨਾਲ ਤਾਂ ਮਿਲੇਗੀ, ਜੋ ਅਸ਼ੁਧ ਹੈ ਉਸ ਨਾਲ ਨਹੀਂ ਮਿਲੇਗੀ। ਵਿਸ਼ੇਸ਼ ਵੀਚਾਰ ਲਈ ਦੇਖੋ ਰਾਸ ੩ ਅੰਸ਼ ੪੧ ਅੰਕ ੧੧ ਤੇ ੫੦ ਵੀਆਂ ਟੇਢਲੀਆਂ ਰੂਕਾਂ। ਫਿਰ ਰਾਸ ੩ ਦੇ ਅੰਸ਼ ੪੨ ਅੰਕ ੩੫ ਤੇ ਅੰਸ਼ ੪੩ ਅੰਕ ੫ ਦੀ ਟੇਢਲੀ ਰੂਕ ਵੀ ਦੇਖੋ।

੮. ਇਸ਼੍ਟ ਗੁਰੂ—ਸ਼੍ਰੀ ਗੁਰੂ ਹਰਿ ਰੋਇੰਦ ਜੀ ਦਾ—**ਮੰਗਲ।**

ਕਟ ਨਿਖੰਗ, ਕਰ ਧਨੁ ਧਰੇ, ਸਿਪਲ, ਦੋਇ ਅਮਸ਼ੇਰ।
ਮ੍ਰਿਗ ਸ਼ੱਤ੍ਰੂ ਸਮੁਦਾਇ ਕੋ ਸੈਘਰ ਮਾਹਿ ਸਮ ਸ਼ੇਰ ॥ ੮ ॥

{ਅਮਸ਼ੇਰ=ਤਲਵਾਰੋਂ। ਸਮ ਸ਼ੇਰ=ਸ਼ੇਰ ਵਤ।}

ਅਰਥ—(ਸ਼੍ਰੀ ਗੁਰੂ ਹਰਿਰੋਇੰਦ ਜੀ ਨੇ) ਲੱਕ ਤੇਬਾ, ਦੋ ਬ (ਵਿਚ) ਧਨੁੱਖ ਧਰ ਕੇ (ਪਿੱਠ ਪਿੱਛੇ) ਢਾਲ ਤੇ (ਤਨ ਨਾਲ) ਦੋ ਤਲਵਾਰਾਂ (ਸਜਾਕੇ) ਨੰਗ ਵਿਚੇ ਮ੍ਰਿਗ (ਰੂਪੀ) ਸਾਰੇ ਵੈਰੀਆਂ ਨੂੰ ਸ਼ੇਰ ਵਾਂਙ (ਬਲ ਪ ਕੇ ਨਾਸ਼ ਕੀਤਾ, ਤਿਨ੍ਹਾਂ ਨੂੰ) ਮੈਂ ਨਮਸਕਾਰ ਕਰਦਾ ਹਾਂ।

੯. ਇਸ਼੍ਟ ਗੁਰੂ—ਸ਼੍ਰੀ ਗੁਰੂ ਹਰਿ ਰਾਇ ਜੀ ਦਾ—**ਮੰਗਲ।**

ਕਰੇ ਰੰਕ ਤੇ ਰਾਵ ਗਨ ਸ਼੍ਰੀ ਮੁਖ ਤੇ ਕਹਿ ਬੈਨ।
ਸ਼੍ਰੀ ਸਤਿਗੁਰ ਹਰਿਰਾਇ ਜੀ ਸਿਮਰੋਂ ਜਨ ਜਮ ਭੇ ਨ॥੯॥

{ਰਾਵ ਗਨ=ਸਾਰੇ ਰਾਜੇ। (ਅ) ਰਾਜੇ ਲੋਕ। }

ਅਰਥ—ਸ਼੍ਰੀ ਸਤਿਗੁਰ ਹਰਿਰਾਇ ਜੀ (ਜਿਨ੍ਹਾਂ ਨੇ) ਸ਼੍ਰੀ ਮੁਖ ਤੋਂ (ਇਕ) ਬਚਨ ਕਹਿ ਕੇ ਜੀ ਕੰਗਾਲਾਂ ਨੂੰ ਰਾਜੇ ਲੋਕ ਬਣਾ ਦਿਤਾ (ਅਤ) ਜਿਨ੍ਹਾਂ ਦੇ ਸਿਮਰਨ ਨਾਲ ਯਮ ਦਾ ਭੈ ਨਹੀਂ ਰਹਿੰਦਾ (ਤਿਨ੍ਹਾਂ ਨੂੰ ਮੇਰੀ ਨਮਸਕਾਰ ਹੈ)।

੧੦. ਇਸ਼੍ਟ ਗੁਰੂ—ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ—**ਮੰਗਲ।**

ਬਾਲਿਕ ਬਧ ਅਤਿ ਸ਼ਕਤਿ ਮਹਿੰ ਦਰਸ਼ਨ ਤੇ ਦੁਖ ਜਾਇ।
ਸ਼੍ਰੀ ਹਰਿਕ੍ਰਿਸ਼ਨ ਅਨੰਦ ਘਨ ਬੰਦੌਂ ਪਕਜ ਪਾਇ॥ ੧੦ ॥

{ਅਨੰਦ ਘਨ=ਅਨੰਦ ਦੇ ਬੱਦਲ, ਬੱਦਲ ਵਤ ਅਨੰਦ ਦਾਤੇ ਭਾਵ ਨਿਰੋਲ ਅਨੰਦ ਸਰੂਪ। ਪੰਕਜ ਪਾਇ=ਚਰਨ ਕਵਲ।}

ਅਰਥ—ਸ਼੍ਰੀ (ਗੁਰੂ) ਹਰਿ ਕ੍ਰਿਸ਼ਨ ਜੀ (ਜੋ) ਬੱਦਲ (ਵਤ) ਅਨੰਦ (ਦੇ ਦਾਤੇ) ਹਨ (ਤੇ ਜੋਹੜੇ) ਬਾਲਿਕ ਅਵਸਥਾ ਵਿਚ ਹੀ ਬੜੀ ਭਾਰੀ ਸ਼ਕਤੀ ਵਾਲੇ ਹਨ (ਤੇ ਜਿਨ੍ਹਾਂ ਦੇ) ਦਰਸ਼ਨ ਤੋਂ ਦੁਖ ਨਾਸ਼ ਹੁੰਦੇ ਹਨ (ਤਿਨ੍ਹਾਂ ਦੇ) ਚਰਨਾਂ ਕਵਲਾਂ ਪਰ (ਮੈਂ) ਨਮਸਕਾਰ ਕਰਦਾ ਹਾਂ।

੧੧ ਇਸ਼੍ਟ ਗੁਰੂ—ਸ਼੍ਰੀ ਗੁਰੂ ਤੇਗ ਬਹਾਦਰ ਜੀ—**ਮੰਗਲ।**

ਸਿਮਰੇ ਹਾਦਰ ਹੋਤਿ ਹੈਂ ਚਾਦਰ ਸੇਵਕ ਬ੍ਰਿੰਦ।
ਤੇਗ ਬਹਾਦਰ ਸਤਿਗੁਰੂ ਸਾਦਰ ਤਿਨਿ ਪਦ ਬੰਦਿ॥ ੧੧ ॥

{ ਚਾਦਰ=ਦੇਖਜਕ, ਵਿਸ਼ੇਸ਼ ਲਈ ਦੇਖੋ ਰਾਸਿ ੬ ਅੰਸੂ ੧ ਅੰਕ ੧੧ ਦਾ ਭਾਵ }

ਅਰਥ–(ਮੈਂ) ਸਤਿਗੁਰੂ ਤੇਗ ਬਹਾਦਰ ਜੀ ਸਮੂਹ ਮੇਵਕਾਂ ਦੇ ਦੇਖਜਕ (ਹਨ ਤੇ ਜਿੱਥੇ ਉਹਨਾਂ ਨੂੰ) ਸਿਮਰਨ ਕਰੇ (ਝੱਟ) ਹਾਜ਼ਰ ਹੁੰਦੇ ਹਨ, ਤਿਨ੍ਹਾਂ (ਸਤਿਗੁਰਾਂ ਦੇ) ਚਰਨਾਂ (ਕਵਲਾਂ ਉਪਰ) ਆਦਰ ਨਾਲ (ਮੈਂ) ਨਮਸਕਾਰ ਕਰਦਾ ਹਾਂ।

੧੨. ਇਸ਼੍ਟ ਗੁਰੂ–ਸ਼੍ਰੀ ਗੁਰੂ ਗੋਬਿੰਦ ਸਿੰਘ ਜੀ–ਮੰਗਲ।

ਤੁਰਕ ਤਮ ਤੋਮ ਕੋ ਹਰਤਾ ਭਾਨੁ ਮਨਿੰਦ।
ਸ਼੍ਰੀ ਗੁਰੁ ਗੋਵਿੰਦ ਸਿੰਘ ਜੀ ਕਰਤਾ ਦਾਸ ਨਰਿੰਦ ॥ ੧੨॥

{ਤੋਮ=ਬਹੁਤ, ਅਧਿਕ, ਗਾੜ੍ਹਾ, ਡਾਢੀ [ਸੰਸ:, ਤੋਮ:=ਸਮੂਹ] }

ਅਰਥ–ਸ਼੍ਰੀ ਗੁਰੂ ਗੋਵਿੰਦ ਸਿੰਘ ਜੀ (ਜੋ ਆਪਣੇ) ਦਾਸਾਂ ਨੂੰ ਰਾਜ ਭਲਾ ਦੇਣ ਵਾਲੇ (ਹਨ ਤੇ ਜੋ) ਤੁਰਕਾਂ ਦੇ ਤੇਜ ਰੂਪੀ ਗਾੜ੍ਹੇ ਅੰਧੇਰੇ ਨੂੰ ਸੂਰਜ ਵਤ (ਹੋਕੇ) ਨਾਸ਼ ਕਰਨ ਹਾਰ ਹਨ (ਉਨ੍ਹਾਂ ਦੇ ਚਰਨਾਂ ਉੱਪਰ ਮੇਰੀ ਨਮਸਕਾਰ ਹੈ)।

[ਬਿਨਤੀ]

ਕਬਿੱਤ ॥ ਸਭੈ ਗੁਨ ਉਰ, ਭਰਪੂਰ ਭਯੋ ਔਗੁਨਨਿ, ਕਾਮ ਕ੍ਰੋਧ ਕੂਰ ਹੂ ਕੀ ਬ੍ਯਧਤਾ ਫਰਦ ਕੀ। ਹੋਯੋ ਮਨਿ ਚੂਰ ਚੂਰ, ਰਹੀ ਮਤਿ ਝੂਰਿ ਝੂਰਿ ਦੋਖ ਰਹਨੇ ਦੂਰ ਦੂਰ, ਦਾਰੂ ਨ ਦਰਦ ਕੀ। ਮਿਲੈ ਗੁਰੂ ਪੂਰਨ ਸੰਤੋਖ ਸਿੰਘ ਤੂਰਨ, ਸੋ ਲਾਖ ਦੁਖ ਭੂਰ ਗਤਿ ਏਕਲੀ ਨਰਦ ਕੀ। ਨਾਮ ਰੋ ਸ਼ਰਨ ਸੂਰ ਪਾਵਨ ਪਤਿਤ ਹੂਰ ਰਾਖਿ ਹੈਂ ਜ਼ਰੂਰ ਲਾਜ ਆਪਨੈ ਬਿਰਦ ਕੀ॥੧੩ ॥

[ਅਰਥਾਂ ਲਈ ਦੇਖੋ ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਉਤਰਾਰਧ ਅਧਯਾਯ ੫੭ ਅੰਕ ੧੧੨। ਇਹ ਛੰਦ ਉਥੇ ਭੀ ਆਇਆ ਹੈ ਤੇ ਅਰਥ ਉੱਥੇ ਦਿਤੇ ਹਨ]।

੧੩. ਸਮਸਤ ਗੁਰ ਮੰਗਲ।

ਦੋਹਰਾ ॥ ਬਰਨੌਂ ਦਸਮੀ ਰਾਸ ਕੋ ਸਭਿ ਸਤਿਗੁਰੂ ਮਨਾਇ।
ਬਿਘਨ ਬਿਨਾਸ਼ਨ ਕੋ ਕਰਹਿਂ ਹੋਵਹਿਂ ਸਦਾ ਸਹਾਇ ॥ ੧੪ ॥

{ਮਨਾਇ=ਸਤਿਕਾਰ ਕਰਕੇ। ਪੂਜਕ । }

ਅਰਥ–ਸਾਰੇ ਸਤਿਗੁਰਾਂ ਨੂੰ ਪੂਜਕੇ (ਹੁਣ ਮੈਂ ਗੁਰ ਪ੍ਰਤਾਪ ਸੂਰਜ ਗ੍ਰੰਥ ਦੀ) ਦਸਮੀ ਰਾਸਿ ਕਥਨ ਕਰਦਾ ਹਾਂ (ਤੇ ਸਤਿਗੁਰਾਂ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਉਹ ਮੇਰੇ) ਬਿਘਨਾਂ ਦਾ ਨਾਸ਼ ਕਰਨ ਤੇ ਸਦਾ ਹੀ (ਇਸ ਮਹਾਨ ਕਾਰਜ ਵਿਖੇ ਮੇਰੇ) ਸਹਾਈ ਹੋਣ।

[ਮੰਗਲ ਸਮਾਪਤਿ ਤੇ ਕਥਾ ਆਰੰਭ]

ਚੌਪਈ ॥ ਕੀਰਤਿ ਪੁਰ ਕੇਤਿਕ ਦਿਨ ਬਾਸੇ। ਦਾਸ ਉਧਾਰਨਿ ਬਿਲਸ ਬਿਲਾਸੇ। ਨੇਤੀ* ਮਾਤਾ ਦੇਨ ਹੁ ਭ੍ਰਾਤਾਪ੍ਰਿਥਕ ਪ੍ਰਿਥਕ ਜਾਨੇ ਨਿਜਤਾਤਾ[1]॥ ੧੫॥ ਹਿਤ ਕੇ ਮਧੁਰ ਬਚਨ ਕਹਿ ਕਰਿ ਕੈ। ਚਹਿਤਿ ਮਿਲਾਵਨਿ ਕੋ ਸੁਖ ਧਰਿ ਕੈ। ਸ੍ਰੀ ਹਰਿਰਾਇ ਸੰਗ ਬਹੁ ਕਹਸੋ। 'ਗੁਰਤਾ ਪਦ ਦੀਨਯ ਤੁਮ ਲਹਸੋ ॥੧੬॥ ਬਡੇ ਭ੍ਰਾਤ ਸੋਂ ਰਾਖਹੁ ਮੇਲ। ਚਲੋ ਪਿਤਾਸੇ ਪੁਰਿ[2] ਕੈ ਗੈਲ'। ਇੱਤਮਾਇਕ ਜਨਨੀ ਬਹੁ ਭਾਖਾ। [3]"ਪੁਰਿਕਰਤਾਰ ਚਲਨਿ ਕੀ ਕਾਂਖਾ ॥੧੭॥ ਨਿਜ ਮਸੰਦ ਧੀਰ ਮੱਲ ਏਕ। ਭੇਜਸੋ ਤਬਿ ਕਹਿ ਬਾਤ ਅਨੇਕ"।–ਅਪਨੇ ਘਰ ਮਹਿੰ ਇਹ ਥਕਿਆਈ। ਹਮ ਤੁਮ ਏਕ ਮਾਤ ਤੇ ਭਾਈ ॥੧੮॥ ਅਪਰ ਸ਼ਰੀਕ ਲੋਭਿ ਜੋ ਕੋਈ। ਨਹਿੰ ਆਛੀ ਹਮ ਕੋ ਕਿਮ ਸੋਈ। ਕ੍ਰਿਪਾ ਕਰਹੁ ਆਵਹੁ ਪੁਰਿ ਮਾਂਹੀ। ਏਕੋ ਸਦਨ ਭੇਦ ਕੋ ਨਾਂਹੀ–[4]॥ ੧੯ ॥ਸ੍ਰੀ ਹਰਿਰਾਇ ਸ਼ਾਂਤਿ ਚਿਤ ਧੀਰਾ। ਕਹੀ ਮਾਤ ਕੀ ਮਾਨਿ ਗਹੀਰਾ। ਤਯਾਰੀ ਕਰੀ ਅਰੂਢਨਿ ਕੇਰੀ। ਸਭਿ ਮਹਿੰ ਸੁਧ ਬਿਦਤੀ ਤਿਸ ਬੇਰੀ ॥ ੨੦ ॥ ਦੁੰਦਭਿ ਚੋਬਨਿ ਹਨੇ ਬਜਾਏ। ਤਯਾਰੀ ਸਕਲ ਸੈਨ ਕਰਿਵਾਏ। ਪਰੇ ਤੁਰੰਗਨਿ ਪਰ ਬਰ ਜ਼ੀਨ। ਬਸਤ੍ਰ ਸ਼ਸਤ੍ਰ ਭਟ ਧਾਰਨਿ ਕੀਨਿ ॥ ੨੧॥ ਚਢੇ ਪਾਲਕੀ ਸ੍ਰੀ ਹਰਿਰਾਇ। ਚਮਤਕਾਰ ਦੀਪਤਿ ਬਹੁ ਭਾਇ। ਕੰਚਨ ਲਗਸੋ ਗੋਲ ਗਨ ਮੋਤੀ। ਲਰੀ ਝਾਲਰਾਂ ਜੋਤਿ ਉਦੋਤੀ॥ ੨੨ ॥ ਸਰਬ ਸਨੂਖਾ ਕੇਰ ਸਮੇਤੀ। ਛੱਰੇ ਸਸੰਦਨ ਮਹਿੰ ਚਢਿ ਨੇਤੀ। ਗਮਨੀ ਸੰਗਿ ਹਰਖ ਕਹੁ ਧਾਰਾਤਟ ਥਿਰ ਸਤੱਦ੍ਰਵ ਤੀਰ ਨਿਹਾਰਾ॥੨੩॥ ਕੋਢਟ ਭਰੀ ਲਸਾਇ ਤਤਕਾਲਾ। ਸਰਿਤਾ ਸਰਥ ਤਰਾਇ ਉਤਾਲਾ। ਸੈਨਾ ਸਹਿਤ ਸਮਾਜ ਬਿਸਾਲੇ। ਪਰੇ ਪਾਰ ਤਟ ਮਾਰਗ ਚਾਲੇ ॥ ੨੪ ॥ ਕ੍ਰਮ ਕ੍ਰਮ ਪੰਥ ਉਲੰਘਤਿ ਭਏ। ਸ੍ਰੀ ਕਰਤਾਰ ਪੁਰਾ ਨਿਯਰਏ। ਆਗੈ ਲੈਨਿ ਧੀਰਮੱਲ ਆਯੋ। ਅਨੁਜ ਸਮਾਜ ਪਿਖਸੋ ਬਿਰਧਾਯੋ ॥ ੨੫ ॥ ਮਿਲੇ ਪਰਸਪਰ ਹਰਖ ਉਪਾਵਤਿ। ਬੂਝਤਿ ਸਗਲੀ ਕੁਸ਼ਲ ਬਤਾਵਤਿ। ਡੇਰਾ

[1]ਨੇਤੀ ਮਾਤਾ ਨੇ ਦੋਵੇਂ ਭਰਾ, ਆਪਣੇ ਪੁੱਤ੍ਰ (ਸ੍ਰੀ ਗੁਰੂ ਹਰਿਰਾਇ ਜੀ ਤੇ ਧੀਰਮੱਲ ਜੀ) ਨੂੰ ਵੱਖੋ ਵੱਖ ਹੋਏ ਦੇਖੇ ਜਾਣਕੇ। [2]ਬਾਬੇ ਜੀ ਦਾ ਵਸਾਇਆ ਸ਼ਹਿਰ ਕਰਤਾਰ ਪੁਰ। [3](ਮੇਰੀ ਬੀ) ਕਰਤਾਰ ਪੁਰਿ ਚਲਨੇ ਦੀ ਇੱਛਾ ਹੈ। [4]ਏ ਵੇਰ ਮਾਤਾ ਨੇਤੀ ਦੱਸਦੀ ਹੈ ਕਿ ਤਦੋਂ ਬੀ (ਅਰਥਾਤ ਅੱਗੇ ਇਕ ਵੇਰ) ਧੀਰਮਲ ਨੇ ਮਾਂਦ ਘੋਲਿਆ ਸੀ, ਉਸ ਦਾ ਸੁਨੇਹਾ ਮਾਤਾ ਜੀ ਦੇਸਦੇ ਹਨ।

*ਇਹ ਨਾਮ 'ਨੇਤੀ' ਤੇ 'ਨੰਤੀ' ਦੋਹਾਂ ਰੂਪਾਂ ਨਾਲ ਆਇਆ ਹੈ।

ਕਰਸੋ ਆਨਿ ਪੁਰਿ ਮਾਂਹੀ। ਉਪਬਨ ਛਾਯਾ ਪਿਖਿ ਕਰਿ ਤਾਂਹੀ ॥ ੨੬ ॥
ਉਤਰੀ ਚਮੂੰ ਸੁਥਲ ਅਵਿਲੋਕਾ। ਹਰਖੇ ਹੋਰਿ ਨਗਰ ਕੇ ਲੋਕਾ। ਸਭਿ ਮਿਲਿ ਲੈ ਲੈ ਕਰਿ ਉਪਹਾਰੇ[1]। ਆਨਿ ਧਰੀ ਸਤਿਗੁਰੂ ਅਗਾਰੇ ॥ ੨੭ ॥
ਕਰਿ ਕਰਿ ਬੰਦਨ ਬੈਠੇ ਪਾਸ। ਦਰਸ਼ਨ ਕੀਨੋ ਅਨੰਦ ਪ੍ਰਕਾਸ਼। ਸ਼੍ਰੀ ਹਰਿਰਾਇ ਸਭਿਨਿ ਕੇ ਸੰਗ। ਬੂਝੀ 'ਕੁਸ਼ਲ ਅਹੈ ਸਰਬੰਗ? ॥ ੨੮ ॥ ਸੁਖ ਸੋਂ ਬਾਸ ਅਹੈ ਗੁਰ ਪੁਰਿ ਮੈਂ? ਕਹੋ ਜਥਾਰਥ ਜੈਸੇ ਉਰ ਮੈਂ। ਗੁਰੂ ਪਿਤਾਮੇ ਨੈ ਰਨ ਕੀਨਿ। ਪੁਨ ਚਢਿ ਗਏ ਨਰਨ ਸੁਖ ਚੀਨ[2] ॥ ੨੯ ॥ ਤੁਰਕ ਸੈਨ ਪੁਨ ਆਵਹਿ ਨਾਂਹੀ। ਇਸ ਹਿਤ ਗੇ ਕੀਰਤਪੁਰਿ ਮਾਂਹੀ।—ਪਿਤਾ ਬਸਾਯਹੁ ਨਗਰ ਉਦਾਰਾ[3]—। ਯਾਂਤੇ ਸੁਖ ਦੇਵਨਿ ਹਿਤ ਧਾਰਾ[4] ॥ ੩੦ ॥ ਸੁਨਿ ਸਭਿਹੂੰ ਕਰ ਜੋਰਿ ਉਚਾਰੀ। 'ਸਭਿ ਹੀ ਸੁਖ ਹੈ ਕ੍ਰਿਪਾ ਤੁਮਾਰੀ। ਸਤਿਗੁਰ ਮਾਲਿਕ ਹੈਂ ਜਿਨ ਕੇਰੇ। ਕਿਮ ਸੰਕਟ ਤਿਨ ਆਵਤਿ ਨੇਰੇ ॥ ੩੧ ॥ ਰੱਛਾ ਕਰਤਿ ਹਾਥ ਦੇ ਸਾਰੇ। ਲੋਕ ਪ੍ਰਲੋਕ ਕਸ਼ਟ ਨਿਰਵਾਰੇ। ਤੁਰਕ ਸੈਨ ਜਬਿ ਗਨ ਚਢਿ ਆਈ। ਹਿਤ ਸ਼੍ਰੀ ਹਰਿਗੋਬਿੰਦ ਲਰਾਈ ॥ ੩੨ ॥ ਸਗਰੋ ਨਗਰ ਬਚਾਵਨਿ ਕਰਿਓ। ਰਿਪੁ ਕੋ ਦਲ ਬਾਹਰ ਪਰਹਰਿਓ। ਕਰਤਿ ਰਹੇ ਥਲ ਅਨਿਕ ਪ੍ਰਕਾਰੇ। ਪ੍ਰਵਿਸ਼ੇ ਪੁਰ ਤੇ[5] ਵਹਿਰ ਨਿਕਾਰੇ ॥ ੩੩ ॥ ਕੈ ਖੜਗਨਿ ਸੋਂ ਕਟਾ ਕਰੇ ਹੈਂ। ਕਰਤਿ ਹੇਲ ਤਤਕਾਲ ਮਰੇ ਹੈਂ। ਰਣ ਬਿਸਾਲ ਤੇ ਸ਼ਸਤ੍ਰ ਪ੍ਰਹਾਰੇ। ਸਤਿਗੁਰ ਜੋਧਾ ਬਲ ਮਹਿੰ ਭਾਰੇ ॥ ੩੪ ॥ ਸ਼੍ਰੀ ਗੁਰ ਅਰਜਨ ਨਗਰ ਬਸਾਯੋ। ਤਬਿ ਕੋ ਸੰਕਟ ਨੇਰ ਨ ਆਯੋ। ਭਏ ਸਹਾਇਕ ਜਿਸ ਕਿਸ ਭਾਇ। ਜਾਨਿ ਆਪਨੇ ਲੇਤਿ ਬਚਾਇ ॥ ੩੫ ॥ ਬਜੇ ਜਤਨ ਤੇ ਨਰ ਬੁਲਿਵਾਏ। ਦੇ ਦੇ ਹਿਤ[6] ਪੁਰਿ ਬਿਖੇ ਬਸਾਏ। ਤਬਿ ਕੇ ਬਸਹਿਂ ਮਹਾਂ ਸੁਖ ਪਾਵਹਿਂ। ਸ਼੍ਰੀ ਅਰਜਨ ਕੇ ਗੁਨ ਗਨ ਗਾਵਹਿਂ ॥ ੩੬ ॥ ਅਬਿ ਗਾਦੀ ਕੇ ਮਾਲਿਕ ਆਪ। ਧਾਰਹੁ ਸ਼ਕਤਿ ਉਥਾਪਨ ਥਾਪ[7]। ਇਮ ਪੁਰਿ ਜਨ ਕੇ ਬਾਕਨਿ ਸੁਨੇ। ਸ਼੍ਰੀ ਹਰਿਰਾਇ ਬਛਨਿ ਜਸੁ ਗੁਨੇ ॥ ੩੭ ॥
ਸੁਨੇ ਚਹਿਤ ਗੁਨ ਬਹੁਰ ਤਿਨਹੁੰ ਕੋ ਬਰਨਨਿ ਕੀਨੇ ਪ੍ਰਥਮ ਜਿਨਹੁੰ ਕੇ। 'ਸ਼੍ਰੀ ਅਰਜਨ ਪੁਰਬ ਕਿਮ ਆਏ? ਕਹਾਂ ਬੈਠਿ ਕਰਿ ਪਾਵਨ ਥਾਂਏ[8]? ॥ ੩੮ ॥

[1] ਭੇਟਾ। [2] ਚੜ੍ਹਕੇ (ਕੀਰਤ ਪੁਰ) ਗਏ (ਪ੍ਰਜਾ) ਦਾ ਸੁਖ ਵੇਖਕੇ। [3] (ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਫੁਰਮਾਇਆ) ਕਿ ਸਾਡੇ ਪਿਤਾ (ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ) ਸੁਹਣਾ ਨਗਰ ਬਸਾਇਆ ਹੋਇਆ ਹੈ। [4] ਨਗਰ ਵਿੱਚ ਪ੍ਰਵੇਸ਼ ਕਰਨ ਤੋਂ। [5] ਪ੍ਰੇਮ। [6] ਥਾਂ ਪਵਿੱਤ੍ਰ ਕੀਤਾ।

ਕਿਮ ਇਹੁ ਪੁਰਿ ਕਰਤਾਰ ਬਸਾਯਹੁ ?। ਅਪਰਿ ਬਾਸ ਹਿਤ ਮਹਿਲ ਚਿਨਾਯਹੁ। ਕਹਹੁ ਪ੍ਰਸੰਗ ਬਿਲੋਕਨ ਜੈਸੇ। ਕਿਧੌਂ ਸੁਨਨੋ ਬਡਿਯਨਿ ਤੇ ਕੈਸੇ' ॥੬੯॥ ਪੁਰਿ ਬਸਾਇਬੇ ਕੋ ਬਿਰਤਾਂਤ। ਸ਼੍ਰੀ ਹਰਿਰਾਇ ਸੁ ਬੂਝੀ ਬਾਤ। ਸੁਨਿ ਕੈ ਪੁਰਿ ਜਨ ਸਕਲ ਬਿਚਾਰਾ। ਹੋਤੁ ਸੁਨਾਵਨਿ ਬਦਨ ਉਚਾਰਾ ॥ ੪੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮ ਰਾਸੇ 'ਸ਼੍ਰੀ ਹਰਿਰਾਇ ਕਰਤਾਰਪੁਰ ਆਵਨਿ' ਪ੍ਰਸੰਗ ਕਥਨੰ ਨਾਮ ਪ੍ਰਥਮੋ ਅੰਸੂ ॥ ੧ ॥

੨. [ਕਰਤਾਰ ਪੁਰ ਵਸਾਉਣ ਦੀ ਕਥਾ]।

ਦੋਹਰਾ ॥ ਸ਼੍ਰੀ ਸਤਿਗੁਰ ਹਰਿਰਾਇ ਤੇ ਸੁਨਿ ਬੂਝਨਿ ਪੁਰਿ ਬਾਤ[1]। ਹੁਤੋ ਬ੍ਰਿੱਧ ਜੋ ਤਿਨ ਬਿਧੈ ਜਾਨਤਿ, ਭਨਨੋ ਬ੍ਰਿਤਾਂਤ:–॥੧॥ਚੌਪਈ॥ "ਸ਼੍ਰੀ ਸਤਿਗੁਰ ! ਤੁਮ ਸਭਿ ਕ ਸੁਆਮੀ। ਕੁਤ ਭਵਿੱਖਤ ਅੰਤਰਜਾਮੀ । ਹਮ ਅਲਪੱਗਯ ਕਹਾਂ ਕੁਛ ਕਹੈਂ। ਤਊ ਆਪ ਕੀ ਆਇਸੁ ਅਹੈ ॥ ੨ ॥ ਯਾਂਤੇ ਜਿਮ ਦੇਖਨੋ ਹਮ ਤਬੈ। ਰਾਵਰ ਨਿਕਟ ਬਖਾਨੈਂ ਸਬੈ। ਸਹਿਜ ਸੁਭਾਇਕ ਸ਼੍ਰੀ ਗੁਰੁ ਅਰਜਨ। ਗਮਨ ਸੁਧਾਸਰ ਤੇ ਗਿਨ ਕਰਿ ਮਨ ॥੩॥ ਕੇਤਿਕ ਸਿੱਖ ਸੰਗ ਲੈ ਚਾਲੇ। ਭਜਾਗਜੋ ਮਾਝਾ ਦੇਸ਼ ਬਿਸਾਲੇ। ਗੋਇੰਦਵਾਲ ਬਸੇ ਦਿਨ ਚਾਰ। ਮਿਲਿ ਕਰਿ ਭੱਲਜਨਿ ਕੁਲ ਪਰਿਵਾਰਿ ॥ ੪॥ ਜਥਾ ਜੋਗ ਸਾਦਰ ਮਿਲਿ ਕਰਿ ਕੈ। ਨਦੀ ਬਿਪਾਸਾ ਪਾਰਿ ਉਤਰਿਕੈ। ਸ਼ਕਰਗੰਗ ਜਹਿਂ ਕੂਪ ਬਨਾਯੋ। ਇਹਾਂ ਆਨਿ ਉਤਰੇ ਸੁਖ ਪਾਯੋ ॥ ੫ ॥ ਹੁਤੋ ਤਰੋਵਰੁ ਸੰਘਨੀ ਛਾਯਾ। ਡੇਰਾ ਕਰਨੋ ਭਲੇ ਮਨ ਭਾਯਾ। ਬਿੱਪ ਮਲਕ ਜਾਤੀ ਮਤਿਵਾਨ। ਸਾਥ ਸੰਘੇੜਾ, ਜੇਠਾ ਆਨ[2] ॥ ੬ ॥ ਅਮੀਆਂ ਹੈਹਰ ਰਾਹਕ ਪਾਸ। ਮੁਹਰੁ ਰਿਧਾਵਾ ਗੁਰਦਾਸ। ਉਂਦਾ ਦਾਊ ਦੋਇ ਹਰੀਕੇ। ਇੱਤਯਾਦਿਕ ਸਿਖ ਸੰਗ ਗੁਰੁ ਕੇ ॥੭॥ ਬਸਹਿ ਗ੍ਰਾਮ ਲਘੁ ਤਬਿ ਇਸ ਥਾਂਇ। ਰਾਹਕ ਕੇਤਿਕ ਸਦਨ ਬਨਾਇ। ਸੱਦੂ*, ਬੂੜਾ, ਅਰੁ ਪੀਰਾਨਾ। ਇੱਤਯਾਦਿਕ ਤਿਨ ਨਾਮ ਬਖਾਨਾ ॥ ੮ ॥ ਸਭਿਹਿਨਿ ਕੋ ਸਤਿਗੁਰੁ ਹਕਾਰਾ। ਸੁਨਿ ਆਏ ਕੁਛ ਲੈ ਉਪਹਾਰਾ। ਕਰਿ ਕਰਿ ਬੰਦਨ ਬੈਠੇ ਪਾਸ। ਦਰਸ਼ਨ ਕਰਤਿ ਭਏ ਸੁਖਰਾਸ ॥ ੯ ॥ ਤਿਨ ਕੀ ਦਿਸ਼ਾ ਦੇਖਿ ਗੋਸਾਈਂ। ਪੁਰਿ ਬਸਾਇਬੇ ਹੇਤੁ ਅਲਾਈ।'ਦੀਜਹਿ ਜਾਚੀ ਹਮਕੋ ਅਵਨੀ। ਕਰੈਂ ਬਸਾਵਨਿ ਨਗਰੀ ਰਵਨੀ ॥ ੧੦ ॥ ਸਭਿ ਸੁਖ ਪ੍ਰਾਪਤਿ ਹੋਹਿਂ ਤੁਮਾਰੇ। ਗੁਰ ਪੁਰਿ ਬਸਹਿ ਵਧਹਿ ਵਿਵਹਾਰੇ। ਬਹੁ ਜਨ ਪਰ ਉਪਕਾਰ ਤੁਹਾਰਾ। ਅਰੁ ਸਫਲਹਿ ਗੁਰ ਸੇਵ

[1]ਨਗਰ ਦੀ ਬਾਤ ਪੁੱਛਣ ਨੂੰ। [2]ਹੋਰ। *ਪਾ:–ਸ਼ਿਧ।

ਉਦਾਰਾ'॥੧੧॥ ਰਾਹਕ ਸੁਨਹਿੰ ਧਿਰਾ ਦੁਇ ਤਿਨ ਕੀ। ਇਕ ਤੌ ਹੁਇ ਅਨੁਸਾਰਿ ਬਚਨ ਕੀ। ਹਾਥ ਜੋਰਿ ਕਰਿ ਬਿਨੈ ਸੁਨਾਈ। 'ਸ਼੍ਰੀ ਗੁਰ ਸਭਿ ਰਾਵਰ ਕੀ ਥਾਈਂ ॥ ੧੨ ॥ ਨਗਰ ਬਸਾਇ ਪਾਲਨਾ ਕਰੀਯਹਿ। ਆਪ ਬਾਸ ਕਰਿ ਦਾਸ ਉਧਰੀਯਹਿ। ਦਰਸ਼ਨ ਦਰਸਹਿੰ ਅਨੰਦ ਹਮੇਸ਼ਾ। ਹਮ ਤੇ ਅਪਰ ਨ ਭਾਗ ਵਿਸ਼ੇਸ਼ਾ*'॥੧੩॥ ਸੁਨਿ ਕਰਿ ਸਤਿਗੁਰ ਭਏ ਪ੍ਰਸੰਨ। ਖੁਸ਼ੀ ਕਰੀ ਕਹਿ ਮ੍ਰਿਦੁਲ ਬਚੈਨ। ਦੂਸਰ ਧਿਰ ਕੌ ਬੁਝਨੋ ਜਬੈ। ਸ਼ਰਧਾ ਹੀਨ ਕਹਤਿ ਛਾ ਤਬੈ ॥ ੧੪ ॥ 'ਹਮਰੇ ਮਾਨਵ ਅਹੈਂ ਘਨੇਰੇ। ਅਵਨੀ ਅਲਪ ਨ ਮੇਵਹਿੰ ਹੇਰੇ[1]। ਯਾਂਤੇ ਦਈ ਨ ਜਾਇ ਹਮਹੁੰ ਤੇ। ਇਹ ਸਾਚੀ ਕਹਿੰ ਗਿਰਾ ਤੁਮਹੁੰ ਤੇ'॥੧੫॥ ਸੁਨਿ ਗੁਰ ਬੋਲੇ ਸਹਿਜ ਸੁਭਾਇ। 'ਨਰ ਥੋਰੇ ਛਿਤ ਬਹੁ ਰਹਿ ਜਾਇ। ਪ੍ਰਾਨੀ ਬਿਨਸਨਹਾਰ ਸਦਾਈ। ਅਵਿਨੀ ਰਹੈ ਸਥਿਰ ਇਸਿ ਭਾਈ ॥ ੧੬ ॥ ਜਿਤ ਦਿਸ਼ਿ ਅਧਿਕ ਧਰਾ ਤਿਨ ਦੀਨਿ। ਬਧਹਿ ਬ੍ਰਿੰਦ ਮਾਨਵ ਕੌ ਚੀਨ'। ਇਮ ਦੇ ਸ੍ਰਾਪ ਸੁ ਥਰ ਤਿਨ ਰਾਹਕ। ਨਗਰ ਬਸਾਵਨਿ ਕੋ ਚਿਤ ਚਾਹਕ ॥ ੧੭ ॥ ਡੇਰੇ ਕੋ ਮੁਕਾਮ ਕਰਿ ਰਹੋ। ਇਕ ਦੁਇ ਦਿਨ ਬੀਤੇ ਜਬਿ ਲਹੋ। ਬੋਲਦਾਰ ਬੁਲਵਾਇ ਮਜੂਰ।ਛਿਰਿਕੈ ਅਵਿਲੋਕਨੋ ਥਲ ਰੂਰ[2] ॥ ੧੮ ॥ ਭਾਈ ਬ੍ਰਿਧ,ਭਗਤੂ ਤੇ ਆਦਿ। ਜੋ ਗੁਰ ਦਰਸ਼ਨ ਡੇ ਅਹਿਲਾਦ। ਬ੍ਰਿੰਦ ਪ੍ਰਸ਼ਾਦਿ ਮਧੁਰ ਅਨਵਾਧੋ। ਸ੍ਰੀ ਨਾਨਕ ਕੌ ਪੂਰਬ ਧਸਾਧੋ ॥੧੯॥ ਸਰਬ ਗੁਰਨਿ ਕੇ ਸਿਮਰੇ ਨਾਮਾ। ਕਰਿ ਅਰਦਾਸ ਰੀਤਿ ਅਭਿਰਾਮਾ। ਸਤਿਗੁਰ ਸਹਿਤ ਸੀਸ ਕੌ ਨਮਾਇ। ਸਭਿਹਿਨਿ ਮੈਂ ਪ੍ਰਸਾਦਿ ਬਰਤਾਇ ॥ ੨੦ ॥ ਬੋਲਦਾਰ ਕੌ ਆਇਸੁ ਦਈ। 'ਕਰਹੁ ਕੋਟ ਚਹੁੰਦਿਸ਼ਿ ਦਿਢ ਮਈ'। ਸੁਨਿ ਗੁਰੁ ਹੁਕਮ ਸੁ ਕਸੀ ਉਭਾਰੀ[3]। ਖਨਨਿ ਹੋਤੁ ਅਵਿਨੀ ਮਹਿੰ ਮਾਰੀ ॥੨੧॥ ਹਾਲਨੋ ਭਯਿ ਪਗੀਆ ਗਿਰ ਪਰੀ। ਸਭਿ ਲੋਕਨਿ ਮਨ ਸੰਸਾ ਕਰੀ। ਸ੍ਰੀ ਅਰਜਨ ਸਭਿ ਉਰ ਕੀ ਜਾਨੀ। ਮੁਸਕਾਵਤਿ ਬੋਲੇ ਗੁਨ ਖਾਨੀ ॥ ੨੨ ॥ 'ਚਢੀ ਕਮਾਨ ਜੁ ਚਢਿ ਇਤ ਆਵੈ[4]। ਸੋ ਉਤਰਾਹਿ ਅਪਨਿ ਘਰ ਜਾਵੈ। ਜੰਗ ਜੀਤਬੇ ਕੋ ਇਹ ਥਾਨ। ਮਰਹਿੰ ਤੁਰਕ ਹੁਇ ਬੇਈਮਾਨ ॥੨੩॥ ਗੁਰ ਘਰ ਕੀ ਅਬਚਲ ਹੈ ਨੀਵ। ਜਾਇ

---

[1]ਪ੍ਰਿਥਵੀ ਥੋੜੀ ਹੈ (ਅੱਗੇ) ਸਮਾਂਵਦੇ ਨਹੀਂ ਦਿਖੀਂਦੇ। [2]ਡੂੰਘਾ। [3]ਕਹੀ ਉਠਾਈ। [4]ਕਮਾਨ ਚੜ੍ਹਾ ਕੇ ਜੋ ਇਸ ਪੁਰੀ ਤੇ ਚੜ੍ਹਕੇ ਆਵੇਗਾ।

*ਪਾਃ-ਹਮਤੇ ਅਤਿ ਉਦੈ ਭਾਗ ਵਿਸ਼ੇਸ਼ਾ।

ਨ ਕਬਹੂੰ,ਰਹੈ ਸਦੀਵ'।ਇਮ ਕਰਿ ਸਭਿਕੋ ਹੁਮ ਨਿਰਵਾਰ।ਲਗੀ ਮਜੂਰ ਕਰਨਿ ਗਨ ਕਾਰਾ ॥ ੨੪ ॥ ਪੂਰੀ ਕੋਟ ਰਚਿ ਮ੍ਰਿਤਕਾ ਸੰਗ। ਚਹੁੰਦਿਸ਼ ਮੈਂ ਭਾ ਦੁਚਿਰ ਉਤੰਗ। ਬਰੁਰ ਦੁਕਮ ਘਰ ਚਿਨਿਬੋ ਕਰਿਓ। ਸੁੰਦਰ ਨਾਮ ਗੁਰੂ ਤਬਿ ਧਰਿਓ ॥੨੫॥'ਸ੍ਰੀ ਕਰਤਾਰ ਪੁਰਾ ਸਭਿ ਬੀਚ। ਬਿਦਤ ਹੋਇ ਕਹਿ ਉਚ ਰੁ ਨੀਚ'। ਸ੍ਰੀ ਅਰਜਨ ਪੁਨ ਲੋਕ ਬੁਲਾਏ।ਮਾਨ ਦਾਨ ਦੈ ਘਨੇ ਬਸਾਏ ॥ ੨੬ ॥ ਪਰਜੋ ਦੁਕਾਰ ਮਥਨ ਅਰੁ ਸੁੰਦਰ। ਬਨਨਿ ਲਗੇ ਪੁਨਿ ਪੁਰਿ ਮਹਿੰ ਮੰਦਿਰ। ਧਨੀ ਰੰਕ ਧਨ ਕੇ ਅਨੁਸਾਰਾ। ਅਲਪ ਬਿਸਾਲ ਰਚੈਂ ਘਰ ਬਾਰ॥੨੭॥ਬਨਕ ਲਗੇ ਬਿਵਹਾਰ ਕਰਨਿ ਕੋ। ਲੈਤਿ ਲਾਭ ਹੁਇ ਗੁਰੂ ਸ਼ਰਨ ਕੋ।ਇਸ ਪ੍ਰਕਾਰ ਪੁਰਿ ਗੁਰੂ ਬਸਾਯੋ।ਬਾਕ ਉਚਾਰਨੋ ਬਿਦਤ ਦਿਖਾਯੋ ॥ ੨੮ ॥ ਬਰ ਅਰੁ ਸ੍ਰਾਪ ਰਾਹਕਨਿ ਜੋਇ। ਕਹੈ ਜਥਾ ਦੇਖੈ ਦ੍ਰਿਗ ਸੋਇ। ਅਨਗਨ ਸੈਨ ਰਿਪੁਨਿ ਕੀ ਆਈ। ਪਿਖਿਕਰਿ ਤ੍ਰਾਸ ਭਯੋ ਸਮੁਦਾਈ॥੨੯॥ ਚਹੁੰਦਿਸ਼ ਘੇਰਾ ਤੁਰਕਨਿ ਕਰਿਓ।ਬੀਚ ਜਾਮਨੀ ਸੈਘਰ ਪਰਿਓ। ਸ੍ਰੀ ਹਰਿਗੋਬਿੰਦ ਬਲੀ ਬਹਾਦੁਰ। ਦੇਖੇ ਸ਼ੱਤ੍ਰੁ ਆਇ ਭੇ ਹਾਦਰ॥੩੦॥ਦਾਰੁਨ ਜੰਗ ਮਚਜੋ ਇਕ ਸਾਰ।ਚਲੈ ਤੋਸ਼ ਤੁਮਰੋ ਤਰਵਾਰ। ਤਬਿ ਸਤਿਗੁਰ ਜੀ ਚਵੈ ਤੁਰੰਗ। ਭਰਿ ਕਰਿ ਖਪਰੇ ਬ੍ਰਿੰਦ ਨਿਖੰਗ ॥ ੩੧ ॥ ਅਲਪ ਚਮੂੰ ਹੀ ਹੋਤੀ ਸਾਥ। ਹਨੇ ਤੁਰਕ ਦਿਖਰਾਏ ਹਾਥ।ਸੈਘਰ ਮਹਿੰ ਜੋਧਾ ਅਰੁ ਘੋਰਾ। ਮਰਿ ਕਰਿ ਕੋਟ ਭਯੋ ਚਹੁੰ ਓਰਾ ॥ ੩੨॥ ਚਲਜੋ ਨ ਜਾਇ ਕਿਸੂ ਦਿਸ਼ਿ ਮਾਂਹੀ। ਏਤਿਕ ਮ੍ਰਿਤਕ ਭਏ ਇਸ ਜਾਹੀ'। ਪੁਰਿ ਕੋ ਤਾਤੀ ਵਾਊ ਨ ਲਾਗੀ। ਬਚੀ ਚਮੂੰ ਕੁਛ, ਰਣ ਤਜਿ ਭਾਗੀ ॥ ੩੩ ॥ ਚਢੀ ਆਇ ਉਤਰਾਇ ਸੁ ਗਯੋ। ਸ੍ਰੀ ਗੁਰ ਬਾਕ ਸਪੂਰਨ ਭਯੋ। ਸ੍ਰੀ ਅਰਜਨ ਕੋ ਸੁਨਹੁ ਪ੍ਰਸੰਗ। ਨਿਜ ਹਿਤ ਜਿਮ ਘਰ ਕਰੈ ਉਤੰਗ ॥੩੪॥ ਲਗੋ ਬਸਾਵਨਿ ਪੁਰਿ ਕਰਤਾਰੰ। ਅਪਨਿ ਬਾਸ ਹਿਤ ਸੁਥਲ ਨਿਹਾਰੰ। 'ਰਚਹੁ ਸਦਨ ਕੋ' ਆਇਸੁ ਦੀਨਿ। ਤੁਰਤ ਮਸੰਦਨਿ ਉੱਦਮ ਕੀਨਿ ॥ ੩੫ ॥ ਕਾਰੀਗਰ ਬੁਲਾਇ ਲਗਵਾਏ। 'ਦੀਰਘ ਰਚਹੁ' ਗੁਰੂ ਫੁਰਮਾਏ। ਘਰ ਕ੍ਰਿਤ[2] ਅਰੁ ਮਸੰਦ ਮਿਲਿ ਕੈ ਸਭਿ। ਹਾਥ ਜੋਰਿ ਕਰਿ ਅਰਜ਼ ਕਰੀ ਤਬਿ ॥ ੩੬ ॥ 'ਹੇ ਪ੍ਰਭੂ ! ਨਾਬੇ ਦੇਸ਼ ਮਝਾਟ। ਦੀਰਘ ਮੋਟ ਨ ਪ੍ਰਾਪਤਿ ਦਾਰ[3]। ਬਿਨਾ ਦਾਰ ਤੇ ਸਦਨ ਦਰਾਜ਼[4]। ਬਨਤਿ ਨਹੀ ਕਿਮ, ਸਭਾ

[1]ਇੱਛੇ। [2]ਘਰ ਬਣਾਉਣ ਵਾਲੇ ਰਾਜ ਰਾਜ। [3]ਬਹੁਤ ਮੋਟੀ ਲਕੜੀ ਨਹੀਂ ਮਿਲਦੀ। [4]ਵੱਡਾ, ਲੰਮਾ [ਫ਼ਾ ਦਰਾਜ਼]।

ਸਮਾਜ[1]"॥੨੭॥ਸ਼੍ਰੀ ਸਤਿਗੁਰ ਸੁਨਿ ਗਿਰਾ ਉਚਾਰੀ।'ਖੋਜਹੁ ਦੂਰ ਨਿਕਟਿ, ਜਹਿੰ ਭਾਰੀ।ਜਿਤਿਕ ਮੋਲ ਕੋ ਲੇਵਹਿਕੋਇਦੇ ਕਰਿ ਆਨਹੁ ਕਾਰਜ ਹੋਇ ॥੨੮॥ਦਾਰ ਦਰਾਜ਼ ਲਗੇ ਘਰ ਬਨੇ।ਤਥਾ ਬਨਾਵਹੁ ਦੇ ਧਨ ਘਨੇ'। ਸੁਨਿ ਆਇਸੁ ਕੋ ਸਕਲ ਮਸੰਦ । ਜਿਤ ਕਿਤ ਖੋਜਤਿ ਪਠਿ ਨਰ ਬ੍ਰਿੰਦ ॥੨੯॥ ਜਿਸ ਥਲ ਕਾਸ਼ਟ ਹੋਇ ਬਿਸਾਲ। ਸੁਧਿ ਕੋ ਦੇਹੁ ਲਜਾਇ ਤਤਕਾਲ। ਦਰਬ ਜਿਤਿਕ ਲੈ ਸੋ ਤਿਹ ਦੈਹੌਂ। ਗੁਰੁ ਹੁਕਮ, ਘਰ ਦੀਹ[2]ਬਨੈ ਹੈ"॥੪੦॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮ ਰਾਸੇ 'ਕਰਤਾਰਪੁਰ ਬਸਾਵਣ' ਪ੍ਰਸੰਗ ਵਰਣਨੰ ਨਾਮ ਦੁਤੀਓ ਅੰਸੂ ॥ ੨ ॥

੩. [ਕਰਤਾਰ ਪੁਰ ਦੀ ਕਥਾ]।

ਵੋਹਗਾ ॥"ਜਿਤ ਕਿਤ ਨਰ ਖੋਜਨਿ ਲਗੇ ਜਿਤਿਕ ਦਾਰ ਬਲ ਚਾਹਿ। ਕਰੀ ਬਿਲੋਕਨਿ ਗ੍ਰਾਮ ਬਹੁ ਕਤਹੂੰ ਪ੍ਰਾਪਤਿ ਨਾਂਹਿ ॥ ੧॥ ਚੌਪਈ ॥ ਸ਼੍ਰੀ ਅਰਜਨ ਕੋ ਨਿਕਟਿ ਮਸੰਦ । ਕਰੀ ਅਰਜ਼ ਨਹਿੰ ਦਾਰ ਬਿਲੰਦ । ਦੂਰ ਕਿ ਨਿਕਟਿ ਗ੍ਰਾਮ ਸਮੁਦਾਇ।ਕਰੇ ਬਿਲੋਕਨਿ ਜਿਤ ਕਿਤ ਥਾਂਇ ॥੨॥ ਹੁਇ ਪ੍ਰਾਪਤਿ, ਦੇ ਦਰਬ ਮੰਗਾਵੈਂ । ਜਥਾ ਹੁਕਮ ਘਰ ਤਥਾ ਬਨਾਵੈਂ । ਆਗੈ ਜਿਮ ਰਾਵਰ ਕੀ ਮਰਜ਼ੀ । ਸੋ ਹਮ ਕਰਨੋ ਚਹੈਂ ਸਤਿਗੁਰ ਜੀ !' ॥ ੩ ॥ ਜਬਹਿ ਮਸੰਦਨਿ ਏਵ ਉਚਾਰੀ । ਇਕ ਸਿਖ ਬੈਠਨੋ ਸਭਾ ਮਝਾਰੀ। ਹਾਥ ਜੋਰਿ ਤਿਨ ਅਰਜ਼ ਬਖਾਨੀ । 'ਏਕ ਸਿੰਸਪਾ[3] ਖਰੀ ਮਹਾਨੀ ॥ ੪ ॥ ਜਿਸ ਕੇ ਸਮ ਨਹਿੰ ਦੂਰ ਕਿ ਨੇਰੇ । ਪੀਨ[4] ਬਛੀ ਅਰੁ ਦੀਹ[5] ਘਨੇਰੇ । ਬਿਨ ਸਤਿਗੁਰ ਸੋ ਹਾਥ ਨ ਆਵੈ । ਕੋ ਨਹਿੰ ਤਿਹ ਦਲ ਤੋਰਨਿ ਪਾਵੈ ॥੫॥ ਕੋ ਇਕ ਸ਼ਕਤਿਵੈਤਿ ਤਿਸ ਮਾਂਹੀ । ਬਸਤਿ ਬਿਤਨੋ ਚਿਰਕਾਲਹਿ ਤਾਂਹੀ । ਬੀਸ ਬੀਸ ਕੋਸਿਕ ਕੇ ਗ੍ਰਾਮ । ਮਾਨਹਿੰ ਜਾਇ ਕਰੈਂਤਿ ਪ੍ਰਨਾਮ ॥੬॥ ਗਨ ਵਸਤੁਨਿ ਕੋ ਅਰਪਨ ਕਰੈਂ । ਅਨਿਕ ਕਾਮਨਾ ਉਰ ਮੈਂ ਧਰੈਂ । ਜਿਤ ਕਿਤ ਕੇ ਨਰ ਸੀਸ ਝੁਕਾਵੈਂ । ਨਹਿੰ ਝਿਸਕਾਰ ਕਰੈਂ, ਛਰਪਾਵੈਂ" ॥ ੭ ॥ ਸੁਨਿ ਕਰਿ ਸਤਿਗੁਰ ਬਾਕ ਬਖਾਨੇਂ । 'ਗਮਨੈ ਸਿਖ ਕੋ ਤ੍ਰਿਤ ਹੀ ਥਾਨੇ । ਛੇਦਨ ਕਰੈ ਸਿੰਸਪਾ ਜਾਇ । ਜਿਸ ਤੇ ਘਰ ਕਾਰਜ ਸੁਧਰਾਇ' ॥ ੮ ॥ ਸੁਨਤਿ ਪਿਰਾਨੇ ਕੀਨਿ ਪਯਾਨਾ । ਜਹਾਂ ਖਰੋ ਤਰੁ ਪੀਨ ਮਹਾਨਾ । ਕਰ ਕੁਠਾਰ ਖਾਤੀ ਲੈ ਸਾਥ । ਗਯੋ ਤਹਾਂ ਸਿਮਰਤਿ ਗੁਰ ਨਾਥ ॥ ੯॥ ਜਾਇ ਸਿੰਸਪਾ ਹੇਰਨਿ ਕਰੀ । ਖਰੀ[6] ਦਾਰ ਜਿਸ ਕੀ ਦਿਢ ਖਰੀ[7] । ਖਾਤੀ ਨਾਮ

[1]ਸਭਾ ਦੇ ਇਕੱਠ ਵਾਲਾ (ਘਰ)। [2]ਵੱਡਾ। [3]ਟਾਹਲੀ। [4]ਮੋਟੀ। [5]ਲੰਮੀ (ਅ) ਡਾਲੀ। [6]ਖਰੀ, ਸੁਹਣੀ, ਨਿੱਗਰ। [7]ਖੜੋਤੀ।

'ਸਧਾਰਣ' ਕਹੈਂ। ਤਨ ਮਨ ਕਰਿ ਗੁਰ ਕੋ ਸਿਖ ਅਹੈ ॥ ੧੦ ॥ ਤਿਸ ਨ ਕੀਨਿ ਬਿਲੋਕਨ ਸਾਰੋ।–ਇਕ ਤੌ ਥੰਭ ਬਨਹਿ ਸ਼ੁਭ ਭਾਰੋ। ਜਿਸ ਤੇ ਸੁੰਦਰ ਮੰਦਿਰ ਬਨੈ। ਸਹੈ ਭਾਰ ਦਿਢ ਲਖੀਯਤਿ ਘਨੈ ॥ ੧੧ ॥ ਚਿਰੰਕਾਲ ਕੀ ਲਕਰੀ ਪਾਕੀ। ਅਪਰ ਨ ਪ੍ਰਾਪਤਿ ਸਮਸਰ ਯਾਂਕੀ। ਔਰ ਕਾਰ ਘਰ ਮਹਿੰ ਜਿਤ ਹੋਇ। ਕਾਸ਼ਟ ਕਾਂਡਨਿ ਕੋ ਲਗਿ ਜੋਇ[1]–॥ ੧੨ ॥ ਨਿਕਟਿ ਹੋਇ ਲੇ ਹਾਥ ਕੁਠਾਰਾ[2]। ਛੇਦਨਿ ਹੇਤੁ ਸ ਓਜ ਪ੍ਰਹਾਰਾ। ਲਾਗਸੋ ਜਥਹਿ ਸਿੰਸਪਾ ਮਾਂਹਿ। ਛੇਦਨਿ ਕੀਨਿ ਕੁਛਕ ਹੀ ਤਾਂਹਿ ॥ ੧੩ ॥ ਨਿਕਸਸੋ ਸ਼ਬਦ ਬ੍ਰਿੱਛ ਤੇ ਤਬੈ। 'ਸੁਨਹੁ ਪਿਰਾਣੇ! ਮਮ ਗਤਿ ਸਬੈ। ਚਿਰੰਕਾਲ ਕੋ ਇਸ ਮਹਿੰ ਥਾਸਾ। ਤੁ ਪਹੁੰਚਸੋ ਅਬਿ ਕਰਸਿ ਬਿਨਾਸਾ ॥੧੪॥ ਗੁਰ ਅਰੁ ਗੁਰੁ ਕੇ ਸਿੱਖ ਅਨੰਤਾ। ਤਿਨ ਪਰ ਮੇਰੋ ਬਸ ਨ ਚਲੰਤਾ। ਮੈਂ ਸਤਿਗੁਰ ਕੋ ਕੁਛ ਨ ਬਿਗਾਰਸੋ। ਕਸੋਂ ਮੇਰੋ ਚਹਿੰ ਥਾਸ ਬਿਦਾਰਸੋ ॥ ੧੫ ॥ ਪੂਜਾ ਅਧਿਕ ਜਗਤ ਮਹਿੰ ਮੋਰੀ। ਅਰਪਹਿੰ ਲੋਕ ਅਕੋਰ ਘਨੇਰੀ। ਹਰਿ ਰਹੀਅਹਿ,ਨਹਿੰ ਬ੍ਰਿੱਛ ਬਿਦਾਰਹੁ। ਗੁਰ ਆਗੇ ਮਮ ਅਰਜ਼ ਗੁਜ਼ਾਰਹੁ॥੧੬ ॥ ਸ਼ਰਨ ਪਰੇ ਕੀ ਰੱਛਾ ਕੀਜਹਿ। ਅਪਨੋ ਜਾਨਿ ਰਾਖਿ ਕਰਿ ਲੀਜਹਿ। ਇਮ ਕਹਿ ਸਗਰੀ ਬ੍ਰਿਥਾ ਸੁਨਾਵਹੁ। ਜਿਮ ਗੁਰ ਹੁਕਮ ਹੋਇ ਸੁਨਿ ਆਵਹੁ' ॥੧੭॥ ਸੁਨਿ ਤਿਖਾਣ ਪੀਰਾਣਾ ਦੋਇ। ਉਰ ਬਿਸਮਾਏ ਅਚਰਜ ਹੋਇ। ਕਹੈਂ ਪਰਸਪਰ 'ਨਾਂਹਿਨ ਆਛੇ। ਇਸ ਤਰੁ ਸਦਾ ਬਾਸ ਕੋ ਬਾਛੇ ॥ ੧੮ ॥ ਬਹੁਰ ਦੀਨ ਹੁਇ ਬੋਲਤਿ ਬਿਨਤੀ। ਨਹਿੰ ਹੈਂਕਾਰ ਆਦਿ ਕੀ ਗਿਨਤੀ। ਇਕ ਬਾਰੀ ਗੁਰ ਨਿਕਟਿ ਸੁਨਾਇ। ਬਹੁਰ ਬਿਦਾਰਹਿੰ ਗੇ ਤਰੁ ਆਇ' ॥ ੧੯ ॥ ਇਮ ਕਹਿ ਗਮਨੇ ਪੁਰਿ ਕੀ ਓਰ। ਸ਼੍ਰੀ ਅਰਜਨ ਬੈਠੇ ਜਿਸ ਠੌਰ। ਹਾਥ ਜੋਰਿ ਕਰਿ ਅਰਜ਼ ਗੁਜ਼ਾਰੀ। 'ਸੁਨਹੁ ਪ੍ਰਭੂ! ਸੁ ਮਹੀਰੁਹ ਭਾਰੀ[3] ॥੨੦॥ ਨਿਕਸੀ, ਛੇਦਨਿ ਲਗੇ, ਅਵਾਜ।–ਕਸੋਂ ਮੇਰੋ ਤੁਮ ਕਰਤਿ ਕੁਕਾਜ। ਮਨਤਾ ਮੋਰੀ ਗ੍ਰਾਮ ਕਰੈਤੇ। ਭਾਂਤਿ ਭਾਂਤਿ ਕੀ ਭੇਟ ਚੜ੍ਹੈਤੇ ॥ ੨੧ ॥ ਤਰੁ ਬਿਨਸੇ ਤੇ ਬਿਨਸਹਿ ਸਾਰੀ[4]। ਕੋਇ ਨ ਜਾਨ ਸਕਹਿ ਨਰ ਨਾਰੀ। ਇਹ ਮਮ ਬ੍ਰਿਥਾ ਸੁਨਾਵਹੁ ਜਾਇ। ਪੁਨ ਕੀਜਹਿ ਜਿਮ ਗੁਰ ਫੁਰਮਾਇੰ–'॥੨੨॥ਸ਼੍ਰੀ ਅਰਜਨ ਸੁਨਿ ਕੈ ਤਿਸ ਕਾਲ। ਮ੍ਰਿਦੁਲ ਰਿਦਾ ਸੁ

[1]ਘਰ (ਉਸਾਰਨ) ਵਿੱਚ ਜੋ ਹੋਰ ਕੰਮ ਪਏਗਾ ਉਸ ਪਰ ਟਾਹਣਾਂ ਦਾ ਜੋ ਕਾਠ ਹੈ ਸੋ ਲੱਗ ਜਾਏਗਾ। [2]ਕੁਹਾੜਾ। [3]ਉਹ ਬ੍ਰਿੱਛ ਭਾਰੀ ਹੈ। [4]ਛਾਵ ਸਾਰੀ ਮੰਨਤਾ।

ਕ੍ਰਿਪਾਲੁ ਬਿਸਾਲ। ਕਹਯੋ 'ਚਲੈਂ ਹਮ ਤਿਸ ਕੇ ਤੀਰ।ਸਰਬ ਪੁਕਾਰ ਦੇਹਿ ਕਰਿ ਧੀਰ'॥ ੨੩॥ ਇਮ ਕਹਿ ਥਾਮੇ ਪਰ ਚਢਿ ਚਲੇ। ਪਿਖਨਿ ਬ੍ਰਿੱਛ ਕੋ ਛੇਦਨਿ ਭਲੇ। ਸੇਵਕ ਬ੍ਰਿੰਦ ਸੰਗ ਭਬਿ ਗਏ।ਤਰੁ ਮਹਿੰ ਸ਼ਬਦ ਬਿਸਮ ਉਰ ਭਏ॥ ੨੪॥ ਸਨੈ ਸਨੈ ਚਲਿ ਪਹੁੰਚੇ ਨੇਰੇ। ਢਿਗ ਜਬਿ ਹੋਇ ਸਰਬ ਹੀ ਹੇਰੇ। ਭਈ ਅਵਾਜ਼ ਨਾਮ ਕਰਿ ਨਮੋ। ਬਿਨਤੀ ਕਰਨਿ ਲਗੇ ਤਿਹ ਸਮੋ॥ ੨੫॥ 'ਪ੍ਰਭੂ ਜੀ! ਸਭਿ ਕੇ ਹੋ ਸੁਖਦਾਤਾ। ਮਮ ਸਥਾਨ ਕਿਮ ਕਰਿ ਹੋ ਘਾਤਾ। ਗੁਰ ਘਰ ਕੇ ਨਹਿ ਕਾਜ ਬਿਗਾਰਜੋ। ਕੋ ਮੇਰੇ ਅਪਰਾਧ ਬਿਚਾਰਜੋ? ॥੨੬॥ ਨਿਕਟਿ ਦੂਰ ਕੇ ਗ੍ਰਾਮ ਘਨੇਰੇ। ਨੰਮ੍ਰੀ ਹੋਤਿ ਅਗਾਰੀ ਮੇਰੇ। ਬਿਨਾਂ ਸਿੰਸਪਾ ਸਭਿ ਹਟਿ ਜੈ ਹੈਂ। ਨਹੀਂ ਉਪਾਇਨ ਕੋ ਪੁਨ ਦੈ ਹੈਂ'॥ ੨੭॥ ਸੁਨਿ ਸਤਿਗੁਰ ਭਬਿ ਧੀਰਜ ਦੀਨੋ। 'ਤਰੁ ਦੀਰਘ ਤੇ ਦੇਸ਼ ਬਿਹੀਨੋ। ਕਾਸ਼ਟ ਰਹੈ ਖੋਜ ਨਹਿੰ ਪਾਯੋ। ਚਾਹਤਿ ਹੈਂ ਹਮ ਸਦਨ ਬਨਾਯੋ॥ ੨੮॥ ਦੁਰਲਭ ਦਾਰ ਹੋਤੁ ਘਰ ਜਾਨਾ[1]। ਅਪਰ ਨਹੀਂ ਇਸ ਭਰੁ ਸਮਾਨਾ। ਭਵ ਮਨਤਾ ਕੇ ਨਹੀਂ ਬਿਗਾਰਹਿੰ। ਜਹਾਂ ਥੰਭ ਦੇ ਸਦਨ ਉਸਾਰਹਿੰ॥ ੨੯॥ ਤਿਹ ਠਾਂ ਹੋਵਹਿ ਪੂਜਾ ਤੇਰੀ। ਅਬਿ ਤੇ ਭੀ ਬਨ ਜਾਹਿ ਘਨੇਰੀ। ਪ੍ਰਥਮੇ ਤੋ ਕਹੁ ਮਾਨੈ ਜੋਇ। ਪਾਛੈ ਹਮਰੋ ਦਰਸ਼ਨ ਹੋਇ*॥ ੩੦॥ ਕਰਹੁ ਸੁਖੇਨ ਬਾਸ ਕੋ ਤਹਾਂ। ਹੋਹਿ ਅਨੇਕ ਮੰਨਤਾ ਮਹਾਂ। ਨਹਿ ਕੀਜਹਿ ਚਿਤ ਮੈਂ ਦੁਚਿਤਾਈ[2]। ਪੂਰਬ ਤੇ ਅਬਿ ਬਨਹਿ ਸਵਾਈ'॥੩੧॥ ਇਮ ਸੁਨਿ ਕੈ ਸਤਿਗੁਰ ਤੇ ਸੋਇ। ਰਿਦੈ ਅਨੰਦ ਬਿਲੰਦੈ ਹੋਇ। ਕਰੀ ਬੰਦਨਾ ਭ੍ਰਿਸ਼ਨਿ ਹੋਯੋ। ਅਧਨੈ ਹਿਤ ਛੇਦਨ ਮਹਿੰ ਜੋਯੋ॥ ੩੨॥ ਸ਼੍ਰੀ ਮੁਖ ਤੇ ਫੁਰਮਾਯੋ ਫੇਰ। 'ਸੁਨਹੁ ਤ੍ਰਿਖਾਣ ਸਧਾਰਣ ਹੇਰਿ! ਜਿਤੋ ਸਥੰਭ ਰਾਖਿਬੋ ਕਰਨੋ। ਕਾਰ ਸਿਨਤੀ ਕੋ ਭਲੇ ਸੁਧਰਨੋ॥੩੩॥ਸਭਿ ਬਿਧਿ ਕਰਿ ਕੋ ਇਹ ਠਾਂ ਤਜਾਰ। ਹੋਰਾ ਹੋਇ ਜਾਇਗੀ ਭਾਰ। ਬਹੁਰ ਸਕਟ ਪਰ ਧਰਿ ਕੋ ਲਜਾਵਹੁ। ਥੂਖਭ ਬ੍ਰਿੰਦ ਤਹ ਸਗ ਲਗਾਵਹੁ'॥ ੩੪॥ ਕਹਿ ਸਤਿਗੁਰ ਪੁਰਿ ਕੇ ਹਾਟ ਆਏ। ਸਵਕ ਸੁਜਸੁ ਕਰਤਿ ਸਮੁਦਾਏ।ਧਾਰ ਕੁਠਾਰ ਪੁਨ ਛੈਦਾਤ ਥਾਤਾ[3]। ਬਲ ਤ ਕਰਨ ਮੂਲ ਤੇ ਘਾਤਾ[4]॥ ੩੫॥ ਬਹੁ ਨਰ

---

[1]ਘਰ ਲਈ ਦੁਰਲਭ ਲਕੜੀ ਵੇਖੀ ਹੈ। [2]ਚਿੰਤਾ। [3]ਤਿਖਾਣ। [4]ਵੱਢ ਲਿਆ।

*ਇਕ ਅਕਾਲ ਦੀ ਪੂਜਾ ਦ੍ਰਿੜ੍ਹਾਉਣ ਵਾਲੇ ਸਤਿਗੁਰੂ ਜੀ ਲਕੜੀ ਵਿਚ ਪੂਜਾ ਦਾ ਆਦਰ ਕਾਇਮ ਕਦ ਕਰ ਸਕਦੇ ਸਨ? ਏਹ ਮਗਰੋਂ ਦੀਆਂ ਦੁਰੀਆਂ ਬਾਤਾਂ ਹਨ।

ਲਗਿ ਕਰਿ ਦੀਓ ਗਿਰਾਇ। ਕਦਨ ਸਿਕੰਧ ਕਰੇ[1] ਸਮੁਦਾਇ। ਮਿਨ ਕਰਿ ਜਿਤੋ ਚਹਿਯ ਪਰਮਾਨ[2]। ਤਿਤੋ ਰਾਖਿ ਕਰਿ ਪੀਨ ਮਹਾਨ ॥ ੩੬ ॥ ਨੀਕੇ ਘਰਨੋ ਗੋਲ ਸਭਿ ਕਰਨੋ। ਆਕ੍ਰਿਤ[3] ਸੁੰਦਰ ਕਰਿ ਭਹਿੰ ਧਰਨੋ। ਬ੍ਰਿਖਭ ਬ੍ਰਿੰਦ ਜੁਤਿ ਸਕਟ ਮੰਗਾਯੋ। ਬਹੁ ਮਾਨਵ ਮਿਲਿ ਭਹਾਂ ਚਢਾਯੋ ॥ ੩੭ ॥ ਬਡੇ ਜਤਨ ਤੇ ਲਯਾਵਨਿ ਕੀਨਿ। ਜਹਿੰ ਘਰ ਚਿਨਹਿੰ ਭਹਾਂ ਧਰਿ ਦੀਨਿ। ਸ਼੍ਰੀ ਸਤਿਗੁਰ ਹੋਰਨ ਹਿਤ ਆਏ। 'ਸੁੰਦਰ ਘਰਨੋ' ਕਹਤਿ ਸਮੁਦਾਏ ॥੩੮॥ ਤਬਿ ਕਾਰੀਗਰ ਜਬੈ ਨਿਹਾਰਾ। ਖਰੋ ਕਰਨਿ ਕੋ ਬਨੋਂਤ ਬਿਚਾਰਾ। ਨਰ ਗਨ ਲਗੇ ਉਚ੍ਹਾਯਹੁ ਸੋਇ। ਖਰੋ ਕਰਨੋ ਆਛੋ ਥਲ ਜੋਇ ॥ ੩੯ ॥ ਚਹਿਯਤਿ ਹਾਥ ਸਵਾ ਨੌ ਥੰਭਾ। ਭਯੋ ਕਮੀ ਪਿਖਿ ਰਿਦੈ ਅਚੰਭਾ। ਅਸ਼ਟ ਆਂਗੁਰੀ ਘਟ ਸੋ ਹੋਯੋ।ਬਿਗਰਨੋ ਕਾਜ ਮਿਨਨੋ ਜਬਿ ਜੋਯੋ ॥੪੦॥ ਅਪਰ ਨ ਪੱਯਤਿ ਹੈ ਸਮ ਯਾਂਕੇ। ਮੰਦਿਰ ਬਨਹਿ ਆਸਰੇ ਕਾਂਕੇ। ਗੁਰ ਆਗੇ ਤਬਿ ਅਰਜ਼ ਗੁਜ਼ਾਰੇ। 'ਪ੍ਰਭੁ ਜੀ ! ਦੀਰਘ ਕਾਜ ਬਿਗਾਰੇ ॥ ੪੧ ॥ ਦੁਰਲਭ ਦਾਰ ਜਤਨ ਕਰਿ ਲੀਨਿ। ਅਸ਼ਟ ਆਂਗੁਰੀ ਭਯੋ ਬਿਹੀਨ[4]। ਸਗਰੋ ਸਦਨ ਬਿਗਰ ਕਰਿ ਜਾਇ।ਜੋ ਇਸ ਪਰ ਅਬਿ ਚਿਨਹਿੰ ਬਨਾਇ ॥ ੪੨ ॥ ਅਪਰ ਉਪਾਇ ਨਹੀਂ ਬਨਿ ਆਵੈ। ਕਰਹਿੰ ਜਥਾ ਰਾਵਰ ਕੋ ਭਾਵੈ'। ਸੁਨਿ ਸਤਿਗੁਰ ਚਲਿ ਆਏ ਭਹਾਂ। ਖਰੋ ਸਥੰਭ ਹੀਨ ਹੁਇ ਜਹਾਂ ॥ ੪੩ ॥ ਬਿਘਨ ਸਦਨ ਕੇ ਬਨਿਬੇ ਬਿਖੇ। ਠਾਂਢੇ ਮਾਨਵ ਸਗਰੇ ਪਿਖੇ। ਪਸ਼ਚਾਤਾਪ ਕਰਹਿੰ ਮੁਖ ਭਾਖੇ। 'ਇਸ ਕੋ ਸਮ ਅਬਿ ਕਹਾਂ ਭਿਲਾਖੇ ॥ ੪੪ ॥ ਭਾਰੀ ਤਰੁ ਛੇਦਨਿ ਕਰਿ ਦੇਯੋ। ਨਾਂਹਿਨ ਕਾਮ ਧਾਮ ਕੋ ਹੋਯੋ'। ਸ਼੍ਰੀ ਅਰਜਨ ਲਘੁ ਦੇਖਨਿ ਕੀਨਾ। ਭਯੋ ਬਿਛਲ ਹੀ ਦੀਰਘ ਪੀਨਾ ॥ ੪੫ ॥ ਸ਼੍ਰੀ ਮੁਖ ਤੇ ਕੀਨਸਿ ਫੁਰਮਾਵਨਿ। 'ਗੁਰ ਘਰ ਹਿਤ ਤਰੁ ਛਿਦਨੋ ਘਰਾਵਨਿ। ਅਪਨਿ ਖੁਸ਼ੀ ਤੇ ਪ੍ਰਥਮ ਬਿਸਾਲਾ। ਵਧਨੋ ਹੁਤੋ ਇਹ ਬ੍ਰਿੰਦ ਸਭਾਲਾ[5] ॥ ੪੬ ॥ ਸਤਿਸੰਗਤਿ ਸਤਿਨਾਮ ਸਦਨ ਮੈਂ। ਇਸ ਘਰ ਮਹਿੰ ਸਿਮਰਹਿੰ ਨਿਸ ਦਿਨ ਮੈਂ। ਯਾਂਤੇ ਇਹ ਅਬਿ ਹਮਰੇ ਕਹੇ। ਵਧਹਿ ਬਿਸਾਲ ਜਿਤਿਕ ਇਤ ਚਹੈਂ' ॥੪੭॥ ਸਭਿ ਨਰ ਬ੍ਰਿੰਦ ਬਿਲੋਕਤਿ ਠਾਢੇ। ਭਤਛਿਨ ਅਸ਼ਟ ਆਂਗੁਰੀ ਬਾਢੇ। ਜਿਤੋ ਚਹਤਿ ਕਾਰੀਗਰ ਭਹਾਂ। ਭਯੋ

[1]ਕੱਟ ਦਿਤੇ ਟਾਂਹਣ। [2]ਮਿਣਤੀ। [3]ਸੁੰਦਰ ਰੂਪ ਵਾਲਾ [ਸੰਸ: ਆਕ੍ਰਿਤਿ=ਸੁੰਦਰਤਾ।] [4]ਘੱਟ। [5]ਭਾਲੀਆਂ ਸਣੇ।

ਤਿਤਕ ਬਿਸਮੇ ਉਰ ਮਹਾਂ ॥ ੪੯ ॥ ਕਰਿ ਠਾਢੋ ਨੀਕੇ ਹਰਿਖਾਏ। ਰਹਿਬੇ ਹੇਤੁ ਨਿਕੇਤ ਬਨਾਏ। ਸਤਿਸੰਗਤਿ ਜੋਤਿਕ ਚਲਿ ਆਵੈ। ਪ੍ਰਥਮ ਭੇਟ ਦੇ ਸੀਸ ਨਿਵਾਵੈ॥ ੪੯ ॥ ਗੁਰ ਦਰਸ਼ਨ ਕੋ ਦੇਖਹਿ ਪਾਛੇ। ਇਮ ਮਨਤਾ ਇਸ ਥਲ ਭੀ ਆਛੈ"। [1]ਸੁਨਹੁ ਗੁਰੂ ਸਿਖ ਧੰਮ ਪ੍ਰਸੰਗ। ਮਾਨਵ ਮਨਹਿੰ ਭਾਵਨਾ ਸੰਗ ॥ ੫੦ ॥ ਚਿਰੰਕਾਲ ਤਿਸ ਘਰ ਮਹਿੰ ਰਹਨੋ। ਪੂਜਾ ਭਈ ਜਥਾ ਗੁਰ ਕਹਨੋ। ਰਾਜ ਖਾਲਸੇ ਕਾ ਜਬਿ ਭਯੋ।ਤੁਰਕਨਿ ਸਾਥ ਬੈਰ ਬਧਿ ਗਯੋ ॥੫੧॥ ਪਸ਼ਚਮ ਦਿਸ਼ਿ ਕੇ ਜਮਨ ਬਿਸਾਲੇ। ਆਏ ਮਿਲਿ ਸਮੁਦਾਇ ਕਰਾਲੇ। ਸਿੰਘ ਲਰੇ ਬਹੁ ਬਨੇ ਸ਼ਹੀਦ। ਭਈ ਰਿਪੁਨਿ ਕੀ ਇਹਾਂ ਰਸੀਦ ॥ ੫੨ ॥ ਪੂਜਨ ਥਾਨ ਜਾਨਿ ਖਲ ਮੂੜੇ। ਕਾਸ਼ਟ ਬ੍ਰਿੰਦ ਲਜਾਇ ਕਰਿ ਕੂੜੇ। ਧਰ ਸਥੰਭ ਕੋ ਚਹੁੰ ਦਿਸ਼ਿ ਮਾਂਹੀ। ਲਾਇ ਹੁਤਾਸਨ ਚੂਰਨ ਭਾਂਹੀ* ॥੫੩॥ ਬਡ ਚਿੰਘਾਰ ਮਾਰਿ ਤਬਕਾਲ। ਮ੍ਰਿਤਕ ਜਮਨ ਕੇ ਮੂਰਛ ਨਾਲੈ।ਅਵਿਨੀ ਬਿਖੇ ਪ੍ਰਵੇਸ਼ਨਿ ਹੋਯੋ[2]। ਬਹੁਰ ਕਿਸੁ ਨੇ ਕਜੋਂਹੁ ਨ ਜੋਧੇ[3] ॥ ੫੪ ॥ ਅਬਿ ਲੌ ਤਿਸ ਥਲ ਸਿਖ ਜੇ ਜਾਇੰ। ਅਰਪਿ ਉਪਾਇਨ ਸੀਸ ਨਿਵਾਇੰ।ਪੁਰਿ ਜਨ ਕਹਨੋ"ਸੁਨਹੁ ਗੁਰ ਪੂਰੇ!ਇਮ ਸ਼੍ਰੀ ਅਰਜਨ ਕੇ ਗੁਨ ਰੂਰੇ" ॥੫੫॥ ਦੋਹਰਾ ॥ ਜਿਮ ਪ੍ਰਸੰਗ ਬੂਝਨੋ ਹੁਤੋ ਸ਼੍ਰੀ ਸਤਿਗੁਰ ਹਰਿਰਾਇ। ਪੁਰਿ ਕਰਤਾਰ ਬਸਾਇਬੇ ਦੀਨੋ ਸਰਬ ਸੁਨਾਇ ॥ ੫੬ ॥ ਇਤਿ ਸ਼੍ਰੀ ਸੂਰਜ ਪ੍ਰਕਾਸ਼ ਗ੍ਰੰਥ ਉਤਰ ਰਾਸੇ 'ਸਥੰਭ' ਪ੍ਰਸੰਗ ਕਥਨੰ ਨਾਮ ਦ੍ਵਿਤੀਯੋ ਅੰਸੂ ॥ ੪੮ ॥

੪੯. [ਫੂਲੀ ਭਗਤੂ]।

ਦੋਹਰਾ ॥ ਜੇਸ਼ਟ ਭ੍ਰਾਤਾ ਸੰਗ ਮਿਲਿ ਨੀਕੇ ਸ਼੍ਰੀ ਹਰਿਰਾਇ। ਛੋਰਾ ਕੀਨੋ ਕੁਸ਼ਲ ਜੁਤਿ ਉਤਰਨੋ ਦਲ ਸਮੁਦਾਇ ॥੧॥ ਚੌਪਈ ॥ ਕੇਤਿਕ ਦਿਨ ਬਿਚ ਪੁਰਿ ਕਰਤਾਰਾ। ਕਰਨੋ ਬਾਸ ਸਤਿਗੁਰਨਿ ਸੁਖਾਰਾ। ਦੇਸ਼ ਬਿਦੇਸ਼ਨਿ ਤੇ ਸੁਨਿ ਆਵੈਂ। ਅਨਿਕ ਅਕੋਰਨ ਕੋ ਸਿਖ ਲਜਾਵੈਂ ॥ ੨ ॥ ਬਿਤੇ ਚੇਤ ਭਾ ਪਰਬ ਬਿਸਾਖੀ। ਚਲੇ ਆਇੰ ਨਰ ਦਰਸ਼ਨ ਕਾਂਖੀ। ਮੰਗਲ ਦੇਸ਼ ਦਾਸੁ

---

[1]ਇੱਥੋਂ ਅੱਗੇ ਕਵੀ ਜੀ ਕਥਾ ਕਰਦੇ ਹਨ। [2]ਉਸ ਅਖਾੜੇ ਨਾਲ ਕੋਈ ਮੁਸਲਮਾਨ ਮਰ ਗਿਆ ਕੋਈ ਮੁਰਛਾ (ਹੋ ਗਿਆ)। [3]ਭਾਵ ਵੰਡ। [4]ਫਿਰ ਕਿਵੇਂ ਭੀ ਕਿਸੇ ਨੇ (ਅੱਖੀਂ) ਨਹੀਂ ਡਿੱਠਾ।

*ਭੰਗੂ ਜੀ ਨੇ ਲਿਖਿਆ ਹੈ ਕਿ ਨਾਸਰ ਅਲੀ ਨਵਾਬ ਨੇ ਮੋਢੀ ਬਡਭਾਗ ਸਿੰਘ ਦੇ ਸਮੇਂ ਧਾਵਾ ਕਰਕੇ ਵੰਡ ਸਾੜਿਆ ਤੇ ਵਾਹਿਗੁਰੂ ਕੀਰਤਨ ਦਾ ਇਹ ਮੰਦਰ ਮਿਸਮਾਰ ਕੀਤਾ ਸੀ। ੧੮੧੩ ਬਿ: ਵਿਚ ਖਾਲਸੇ ਨੇ ਇਸ ਮੰਦਰ ਦੀ ਦੱਤਕ ਦਾ ਬਦਲਾ ਲੀਤਾ। ਸੋਢੀ ਬਡਭਾਗ ਸਿੰਘ, ਖਾਲਸਾ ਦਲ ਤੇ ਅਦੀਨਾ ਵੇਗ ਇਸ ਜੰਗ ਵਿਚ ਇਕੱਠੇ ਸੇ।

ਸਮੁਦਾਈ। ਅਜ਼ਮਤ ਪੂਰਨ ਭਗਤੂ ਭਾਈ ॥ ੩ ॥ ਦੀਪਮਾਲਕਾ ਅਪਰ ਬਸੈਏ। ਖ਼ਸ਼ਟ ਮਾਸ ਗੁਰ ਦਰਸ਼ਨ ਜੋਏ।ਸਿਖ ਸੰਗਤਿ ਕੇਤਿਕ ਕੇ ਸਾਥ। ਜਾਇ ਬਿਲੋਕਹਿ ਸਤਿਗੁਰ ਨਾਥ ॥ ੪ ॥ ਅਲਪ ਬੈਸ ਤੇ ਸ਼੍ਰੀ ਹਰਿਰਾਇ। ਦੇਖਹਿ ਭਗਤੂ ਕੋ ਮੁਸਕਾਇ। ਹਸਨ ਹੇਤੁ ਮੁਖ ਗਿਰਾ ਅਲਾਵੈਂ। ਮਹਾਂ ਬ੍ਰਿੱਧ ਕੋ ਪਿਖਿ ਹਰਖਾਵੈਂ ॥੫॥ 'ਆਵਹੁ ਭਾਈ! ਕੋ ਅਬਿ ਘਰਨੀ। ਕਰਹੁ ਸਹੈਰਨਿ ਸੁੰਦਰ ਭਰੁਨੀ'। ਕਹਿ ਸਿੱਖਨਿ ਮਹਿ ਉਰ ਹਰਖਾਵੈਂ। ਹਸਹਿ ਹੇਰਿ ਕਰਿ ਮਾਨ ਬਧਾਵੈਂ ॥ ੬ ॥ ਸੁਨਿ ਭਗਤੂ ਬੰਦਨ ਕਰਿ ਪਾਇਨ। ਨਿਕਟਿ ਸੁ ਬੈਠਹਿ ਅਰਪਿ ਉਪਾਇਨ।ਜਬਿ ਡੇਰਾ ਲਖਿ ਪੁਰਿ ਕਰਤਾਰੁ। ਗੁਰ ਦਰਸ਼ਨ ਕੋ ਸਮਾ ਬਿਚਾਰੁ॥੭॥ ਗਮਨਨੋ ਘਰ ਤੇ ਮਗ ਮਹਿ ਆਧੋ। –ਭਨ ਕੋ ਅੰਤ ਸਮਾਂ ਨਿਯਰਾਧੋ–। ਇਹ ਮਨ ਜਾਨਿ ਬਿਚਾਰਤਿ ਭਯੋ। –ਸ਼੍ਰੀ ਗੁਰ ਬਾਕ ਬਾਰ ਬਹੁ ਕਿਯੋ ॥੮॥ ਚਰਖਾ ਕਰਹੁ ਸਹੈਰਨਿ ਕੋਈ*। ਕੈਸੇ ਨਿਸ਼ਫਲ ਹੁਇ ਹੈ ਸੋਈ। ਕਰਿਬੋ ਬਨਹਿ ਮੋਹਿ ਕਹੁ ਸਾਚਾ। ਅਨਿਕਬਾਰ ਗੁਰਹਸਤਿ ਉਬਾਚਾ॥੯॥ਅਬਿਕੈ[1],ਮਮ ਤਨ ਭਜਿਬੋ ਹੋਇ। ਯਾਂਤੇ ਕਰਨਿ ਬਨਾਹ ਭਲ ਜੋਇ[2]। ਨਾਂਹਿ ਤ ਰਹਿ ਜੈ ਹੈ ਅਧ ਮਾਂਹਿ[3]। ਇਮ ਮੋ ਕਹੁ ਕਬਿ ਨੀਕੋ ਨਾਂਹਿ–॥੧੦॥ ਇਸ ਬਿਧਿ ਮਗ ਮਹਿ ਚਿਤਵਤ ਆਵਤਿ। ਦੇਖਨੋ ਏਕ ਖੇਤ ਮਨ ਭਾਵਤਿ। ਪਾਕਨ ਲਗਨੋ ਬਾਜਰਾ† ਤਹਾਂ। ਮਿਲੇ ਬਿਹੰਗਮ ਚੁਗਿਬੇ ਜਹਾਂ ॥ ੧੧ ॥ ਦ੍ਵਾਦਸ਼ ਬਰਖਨਿ ਕੀ ਇਕ ਕੰਨਨਾਂ। ਸੁੰਦਰ ਰੂਪ ਬਿਸਾਲ ਸਪੰਨਨਾਂ। ਕਰਤਿ ਉਛਾਵਨ ਖਗ ਸਮੁਦਾਇਆ। ਖੇਤ ਪਕਾਵਤਿ ਚੁਗਨਿ ਬਚਾਇਆ ॥ ੧੨ ॥ ਤਿਸੈ ਬਿਲੋਕਤਿ ਚਿਤ ਮਹਿ ਆਈ।–ਇਹ ਰਾਹਕ ਕੀ ਸੁਤਾ ਸੁਹਾਈ। ਗੁਰ ਕੋ ਬਾਕ ਸਫਲ ਕਰਿ ਦੈ ਹੌਂ। ਇਸ ਕੋ ਸੰਗ ਬਨਾਹ ਕਰਿ ਲੈਹੌਂ–॥੧੩॥ ਇਮ ਬਿਚਾਰ ਕਰਿ ਬ੍ਰਿਧ ਬਹੁ ਭਾਈ। ਹਾਥ ਲਕੁਟਕਾ ਚਲਤਿ ਟਿਕਾਈ। ਸਨੈ ਸਨੈ ਮਗ ਮਹਿ ਪਗ ਡਾਲਤਿ। ਜਬਿ ਢਿਗ ਪਹੁੰਚਨੋ ਤਿਸ ਕੇ ਚਾਲਤਿ ॥ ੧੪ ॥ ਊਪਰ ਦ੍ਰਿਸ਼ਟਿ ਕਰੀ ਤਿਸ ਹੇਰਾ। ਫੇਰੇ ਫਿਰਨ ਹੇਤੁ ਕਹਿ ਫੇਰਾ। 'ਬ੍ਰਿਟ ਕਾਸ' ਕੋ ਅਹੈ ਉਗਾਹ। ਇਸ ਤਿਯ ਸੰਗ ਕਰੌਂ ਮੈ

---

[1]ਦੁਰ ਦੀ ਵਾਰ। ਅੱਤਕੀ। [2]ਇਸ ਲਈ (ਦੂਰ) ਜੇ ਵਿਆਹ ਕਰ ਲੈਣਾ ਹੈ, ਭਲੀ ਗਲ ਹੈ। [3]ਭਾਵ ਬਾਕ ਸਫਲ ਨਹੀਂ ਹੋਵੇਗਾ। [4]ਇਕ ਪ੍ਰਕਾਰ ਦਾ ਘਾਹ, ਕਾਹੀ। *ਪਾ:–ਸੋਹਨ ਬ੍ਰਿਛਹਿ ਬਾਕ ਕਹਿ ਜੋਈ। †ਇਸ ਤੋਂ ਜਾਪਦਾ ਹੈ ਕਿ ਦੂਰ ਮੌਸਮ ਬਰਸਾਤ ਦਾ ਅੰਤ ਸੀ।

ਬਨਾਹ ॥੧੫॥ ਭਈ ਭਾਰਜਾ ਮੇਰੀ ਅਬੈ। ਤ੍ਰਿਣ ਖਗ ਆਨਿ ਸੁਨਹੁ ਇਹ ਸਭੈ*। ਕਾਸ ਬੂਟ ਕੇ ਚਹੁੰਦਿਸ਼ਿ ਮਾਂਹਿ। ਫੈਰ ਲਸ਼ਟਕਾ ਸਿਮ ਹੁਇ ਬਨਾਹ॥੧੬॥ ਤਿਸ ਕੈਨਸਾਂ ਕਹੁ ਗਿਰਾ ਸੁਨਾਈ। ਮਹਾਂ ਬਿਧ ਤੇ ਸੁਨਤਿ ਲਜਾਈ। ਕਛੂ ਨ ਬੋਲੀ ਤ੍ਰਸ਼ਨਿ ਠਾਨੀ। ਚਿਤ ਮਹਿੰ ਚਿਤਵਤਿ ਸੁਨੀ ਜੁ ਬਾਨੀ ॥੧੭॥ ਭਾਈ ਮਗ ਚਲਿ ਪਰਜੋ ਅਗਾਰੀ। ਆਧੋ ਪੁਰਿ ਕਰਤਾਰ ਮਝਾਰੀ। ਸ਼੍ਰੀ ਹਰਿਰਾਇ ਸੁਹਾਵਤਿ ਗਾਦੀ। ਦਰਸ ਬਿਲੋਕਿ ਭਯੋ ਅਹਿ-ਲਾਦੀ ॥੧੮॥ ਕਰਿ ਬੰਦਨ ਕੋ ਬੈਠਜੋ ਪਾਸ। ਕਹਿਜੋ ਗੁਰੂ ਕੁਛ ਠਾਨਤਿ ਹਾਸ। 'ਆਵਹੁ ਭਾਈ! ਬ੍ਰਿਧ ਬਧ ਮਾਂਹੀ। ਕਰਜੋ ਸਹੈਰਨਿ ਘਰ ਕੈ ਨਾਂਹੀ?॥੧੯॥ਨਿਰਬਲ ਅਬਿ ਸਰੀਰ ਹੁਇ ਗਯੋ॥ਸਿੱਖੀ ਕੋ ਰਸ ਬਹੁ ਨਿਭ ਲਯੋ। ਨੀਠ ਨੀਠ ਮਗ ਆਵਹੁ ਚਲੈ। ਅਬਿ ਭੀ ਤਪ ਮਹਿੰ ਚਿਤ ਹੈ ਭਲੈ' ॥੨੦॥ ਸੁਨਿ ਕਰ ਜੋਰਤਿ ਭਗਤੂ ਭਾਖਾ। 'ਸਦਾ ਆਪ ਕੀ ਸਫਲਤਿ ਕਾਂਖਾ। ਬਨਾਹ ਪੰਥ ਮਹਿੰ ਮੈਂ ਕਰਿ ਆਵਾ। ਬਨ ਤ੍ਰਿਣ ਆਦਿਕ ਸਭਿਨਿ ਸੁਨਾਵਾ' ॥ ੨੧ ॥ ਸੁਨਿ ਕੈ ਹਸੇ ਅਧਿਕ ਗੁਰ ਪੂਰੇ। 'ਭਗਤੂ ਸਿੱਖ ਮਹਾਂ ਗੁਨ ਰੂਰੇ। ਸਿੱਖੀ ਕੇਰਿ ਮ੍ਰਿਜਾਦਾ ਰਾਖਹੁ। ਗੁਰ ਘਰ ਕੇ ਮੁਖਿ, ਜਸੁ ਅਭਿਲਾਖਹੁ†' ॥ ੨੨ ॥ ਪੁਨ ਮੇਲਾ ਬੈਸਾਖੀ ਕੇਰਾ। ਆਇ ਮਿਲਜੋ ਗੁਰ ਨਿਕਟਿ ਘਨੇਰਾ॥ਅਨਿਕ ਅਕੋਰਨ ਲਦੇ ਅੰਬਾਰਾ। ਦਰਸ਼ਨ ਕਰਹਿੰ ਲਹੈ ਸੁਖਸਾਰਾ ॥ ੨੩ ॥ ਪੰਚ ਦਿਵਸ ਲਗਿ ਮੇਲਾ ਰਹਜੋ। ਸੁਖ ਸੋਂ ਸਤਿਗੁਰ ਦਰਸ਼ਨ ਲਹਜੋ।। ਨਿਜ ਨਿਜ ਸਦਨ ਗਏ ਪੁਨ ਸਾਰੇ। ਪਾਇ ਕਾਮਨਾ ਸੁਜਸ਼ੁ ਉਚਾਰੇ ॥੨੪॥ ਜਾਨਿ ਅੰਤ ਤਨ ਕੋ ਤਬਿ ਭਾਈ। ਪੁਰਿ ਕਰਤਾਰ ਰਹਜੋ ਸੁਖਦਾਈ। ਕੇਤਿਕ ਦਿਨ ਮੈਂ ਪਰ ਕਰਿ ਰਹਜੋ। ਅਤੀਸਾਰ ਕੋ ਸੰਕਟ ਲਹਜੋ ॥੨੫॥ ਦੇਖਿ ਦੇਖਿ ਸਿਖ ਉਰ ਬਿਸਮਾਏ।–ਇਨਹੁੰ ਕਸ਼ਟ ਕਜੋਂ ਦੀਰਘ ਪਾਏ।ਜਿਨ ਕੇ ਸਿੱਖ ਸੈਂਕਰੇ ਅਹੈਂ†। ਹਿਤ ਪਰਲੋਕ ਭਰੋਸੇ ਰਹੈਂ–॥ ੨੬ ॥ ਇਮ ਬਿਚਾਰ ਕਰਿ ਕੇਤਿਕ ਮਿਲੇ। ਜਿਹ ਠਾਂ ਪਰੇ ਤਹਾਂ ਕੋ ਚਲੇ। ਦੇਖਜੋ ਅਤੀਸਾਰ ਕੋ ਰੋਗ। ਦੂਰਬਲ ਦੇਹਿ ਰਹਜੋ ਦੁਖ ਭੋਗ ॥

---

¹ਗਰ ਜਸ ਵੈ ਅਭਿਲਾਖੀ ਹੈ।

*ਜਾਣ ਹੋਂਦਾ ਹੈ ਕਿ ਭਾਈ ਜੀ ਨੈ ਇਸ ਥੀਂਧੀ ਦੀ ਕਲਜਾਨ ਦੀ ਇਸ ਕੈਂਤਕ ਵਿਚ ਵਿਚਾਰੀ ਹੈ, ਕਿਉਂ ਜੋ ਇਹ ਨਾਮ ਰਸੀਆ ਤੇ ਭਾਈ ਦੇ ਪਰਵਾਰ ਤੋਂ ਸ਼ਤਿਕਾਰਤਿ ਪੂਰੇ ਸ਼ਰਿ ਧਰਮ ਵਿਚ ਸਾਰੀ ਉਮਰਾ ਸ਼ਤਵੰਤੀ ਤੇ ਜਤੀ ਰਹੀ ਹੈ।

†ਭਾਈ ਭਗਤੂ ਜੀ ਬਖਸ਼ਿਸ਼ ਵਾਲੇ ਗੁਰਮੁਖ ਸਨ ? ਅਨੇਕਾਂ ਸਿੱਖਾਂ ਮੰਗਤਾਂ ਨੂੰ ਰਸਤੇ ਪਾਉਣ ਵਾਲੇ ਸਿੱਖਸ਼ਾ ਦਾਤਾ ਸਨ।

੨੭ ॥ ਬੰਦਨ ਕਰਿ ਬੈਠੇ ਢਿਗ ਜਾਇ। ਬੂਝਨਿ ਲਗੇ ਹੋਇ ਸਮੁਦਾਇ। 'ਤੁਮ ਗੁਰ ਕੇ ਸਿਖ ਪੂਰਨ ਅਹੋ। ਅੰਤ ਸਮੇਂ ਕਿਮ ਬਡ ਦੁਖ ਲਹੋ ?॥ ੨੮॥ ਸਿੱਖ ਹਜ਼ਾਰਹੁੰ ਰਾਵਰ ਕੇਰੇ। ਸੋ ਸਹਾਇਤਾ ਚਹੈਂ ਅਗੇਰੇ[1]। ਜੋ ਤੁਮ ਸਕੇ ਨ ਅਪਨਿ ਹਟਾਇ।ਕਿਮ ਦਾਸਨਿ ਕੇ ਬਨਹੁ ਸਹਾਇ?'॥੨੯॥ਸੁਨਿ ਭਾਈ ਭਗਤੂ ਤਬਿ ਕਹਯੋ। 'ਹਮ ਨੇ ਜਾਨਿ ਇਤੋ ਦੁਖ ਲਹਯੋ। ਗੋਧਨ[2] ਲੂਟ ਲੂਟ ਬਹੁ ਲਯਾਏ। ਹਮਰੇ ਸਿਖ ਬਿਰਾੜ ਸਮੁਦਾਏ ॥ ੩੦ ॥ ਤਿਨ ਧੈਨਨਿ ਕੋ ਦੁਗਧ[3] ਬਿਸਾਲਾ। ਹਮ ਕੋ ਦੇਤਿ ਰਹੈ ਸਭਿ ਕਾਲਾ। ਸੋ ਲੈਖਾ ਅਬਿ ਇਹਾਂ ਨਿਬੇਰੈਂ। ਲੈਕਰਿ ਗਮਨਹਿੰ ਨਾਹਿ ਅਗੇਰੈ ॥ ੩੧ ॥ ਨਿਰਮਲ ਹੁਇ ਪਰਲੋਕ ਸਿਧਾਇਂ। ਨਿਜ ਸਿੱਖਨਿ ਕੇ ਬਨਹਿੰ ਸਹਾਇ'। ਮੁਨਿ ਕੈ ਸਭਿਹਿਨਿ ਸੀਸ ਝੁਕਾਯੋ। 'ਭਾਈ ਭਗਤੂ ਧੰਨ' ਅਲਾਯੋ ॥ ੩੨ ॥ ਇਮ ਕੇਤਿਕ ਦਿਨ ਦੁਖ ਕੋ ਪਾਇ। ਅਤੀਸਾਰ ਨਿਤ ਚਲਨੋ ਸੁ ਜਾਇ। ਸਤਿਗੁਰ ਸਿਮਰਤਿ ਤਨ ਕੋ ਤਯਾਗਾ। ਗੁਰੂ ਰੂਪ ਹੋਯਹੁ ਬਡਭਾਗਾ ॥ ੩੩ ॥ ਸ਼੍ਰੀ ਹਰਿਰਾਇ ਸੁਨਤਿ ਚਲਿ ਆਏ। ਸੰਗਿ ਮਸੰਦ ਦਾਸ ਸਮੁਦਾਏ। ਦਾਹਿ ਦੇਨਿ ਕੀ ਕੀਨਸਿ ਤਯਾਰੀ। ਰਚਨੋ ਬਿਬਾਨ ਲਾਇ ਧਨ ਭਾਰੀ ॥ ੩੪ ॥ ਨਗਨ ਚਰਨ ਤੇ ਸੰਗ ਸਿਧਾਰੇ। ਵਹਿਰ ਗਏ ਮਿਲਿਗੇ ਸਿਖ ਸਾਰੇ। ਕਾਸ਼ਟ ਸੰਚੈ ਕਰਿ ਇਕ ਠਾਇ। ਦਿਯੋ ਚਿਖਾ ਪੁਰ ਪੁਨ ਪੌਢਾਇ॥੩੫॥ਭਏ ਤਯਾਰ ਲਾਂਬ ਕ ਹੇਤੁ। ਨਿਜ ਸਿਖ ਕੋ ਗੁਰ ਕ੍ਰਿਪਾ ਨਿਕੇਤ। ਹਾਥ ਬੰਦਿ ਸਿਖ ਬ੍ਰਿੰਦ ਮਸੰਦ। ਕਰੈਂ ਹਟਾਵਨਿ, 'ਹੇ ਸੁਖਕੰਦ !॥੩੬॥ ਕਰਹੁ ਅਪਰ ਕੋ ਹੁਕਮ ਕ੍ਰਿਪਾਲਾ। ਦੇ ਲਾਂਬੁ ਸਿਖ ਹੈ ਜੁ ਬਿਸਾਲਾ'। ਸੁਨਿ ਗੁਰ ਕਹਯੋ 'ਉਚਿਤ ਹੈ ਹਮ ਕੋ। ਇਸ ਕੀ ਸੁਧਿ ਨਾਂਹਿਨ ਕੁਛ ਤੁਮ ਕੋ ॥੩੭॥ ਰਾਮ ਦਾਸ ਗੁਰ ਬਡੇ ਹਮਾਰੇ। ਤਿਨ ਕੋ ਅੰਸ਼[4] ਜਨਮ ਇਹ ਧਾਰੇ। ਯਾਂਤੇ ਹਮ ਕੋ ਉਚਿਤ ਪਛਾਨੋ। ਲਾਂਬੁ ਦੇਨਿ ਭਲੇ ਮਨ ਮਾਨੋ' ॥੩੮॥ ਇਮ ਕਹਿਕੈ ਸਤਿਗੁਰ ਹਿਤ ਧਰਯੋ। ਅਪਨੇ ਹਾਥ ਦਾਹੁ ਸੋ ਕਰਯੋ। ਸਰਬ ਕ੍ਰਿਯਾ ਕਰਿ ਕੈ ਬਿਧਿ ਨਾਲਾਕੀਨਿ ਸ਼ਨਾਨ ਕ੍ਰਿਪਾਲ ਕਿਲਾਲ[5]॥੩੯॥ ਸਨੈ ਸਨੈ ਚਲਿ ਨਿਜ ਥਲ ਆਏ। ਬੈਠਿ ਜਥੋਚਿਤ ਸਿਖ ਸਮੁਦਾਏ। ਸੁਜਸੁ ਕਹਯੋ ਸ਼੍ਰੀ ਮੁਖ ਤੇ ਆਪਾਜਿਨ ਕੋ ਨਾਮ ਲੇਤਿ ਹਤਿ ਪਾਪ ॥੪੦॥ ਇਮ ਕੇਤਿਕ ਦਿਨ

---

[1]ਪ੍ਰਲੋਕ ਵਿਚ ਤੁਸਾਂ ਤੋਂ ਸਹਾਇਤਾ ਚਾਹੁੰਦੇ ਹਨ। [2]ਗਊਆਂ ਰੂਪੀ ਧਨ। [3]ਦੁੱਧ। [4]ਕਲਾ, ਆਤਮ ਸ੍ਵੱਤਜਾ ਦਾ ਕੋਈ ਕਿਣਕਾ। ਯਥਾ:-'ਕਹੁ ਕਬੀਰ ਇਹੁ ਰਾਮ ਕੀ ਅੰਸੁ'। [5]ਜਲ (ਨਾਲ)।

ਪੁਰਿ ਕਰਤਾਰ। ਸ਼੍ਰੀ ਹਰਿਰਾਇ ਬਸੇ ਮਦ ਧਾਰਿ। ਬਹੁਰ ਕੂਚ ਕੀਨੋ ਨਿਜ ਡੇਰਾ। ਜੰਗਲ ਦੇਸ਼ ਚਹਤਿ ਚਿਤ ਹੇਰਾ ॥ ੪੧ ॥ ਧੌਂਸਾ ਧੁੰਕਾਰਤਿ ਚਲਿ ਆਗੇ। ਸਾਥ ਮਸੰਦ ਸਿੱਖ ਬਡਭਾਗੇ। ਦੈ ਹਜ਼ਾਰ ਦੋ ਸੈ ਭਟ ਸੰਗ। ਚਢਿ ਕਰਿ ਚੰਚਲ ਚਲਹਿੰ ਤੁਰੰਗ ॥ ੪੨ ॥ ਉਛ੍ਹਹਿ ਧੂਲ ਛਾਦਹਿ ਅਸਮਾਨ। ਹੋਤਿ ਹਿਰੇਖਾ ਹਯਨਿ ਮਹਾਨ। ਗ੍ਰਾਮ ਮੁਕੰਦ ਪੁਰਾ ਇਕ ਥਾਨ*। ਸਨੈ ਸਨੈ ਤਹਿੰ ਉਤਰੇ ਆਨਿ ॥ ੪੩ ॥ ਦਿਨ ਕੇਤਿਕ ਰਹਿ ਤਹਾਂ ਬਿਤਾਏ। ਗਾਡੇ ਕਿਲਕ[1] ਬਿਰਛ ਹੁਇ ਆਏ।ਅਬਿ ਲੌ ਤਹਾਂ ਖਰੀ ਤਰੁ ਬਨੀ[2]।ਹਮ[3] ਨੈ ਕਰੀ ਨਿਹਾਰਨਿ ਘਨੀ ॥ ੪੪ ॥ ਕੂਚ ਕਰਨੋ ਤਹਿੰ ਤੇ ਚਢਿ ਚਲੇ। ਸਤ੍ਰੁਦ੍ਰਵ ਸਲਿਤਾ ਉਤਰੇ ਭਲੇ। ਦੱਖਣ ਦਿਸ਼ਾ ਕਰੇ ਮੁਖ ਆਏ। ਜਿਤਹੁੰ[4] ਪਿਤਾਮਾ[5] ਸੰਗ ਮਚਾਏ ॥ ੪੫ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮਿ ਸਾਖੇ ਪਾਤਸ਼ਾਹੀ ਸ਼ਰੀ ਹਰਿਰਾਇ ਜੀ ਕਾ ਚਰਿਤ੍ਰ ਵਰਨਨੇ ਅੰਸੂ ੫ ਸ ੪ ॥

੫. [ਕੌੜੇ ਤੇ ਮਦ੍ਯਸਕੇ ਗਾਹਕ]।

ਦੋਹਰਾ ॥ ਜੰਗਲ ਦੇਸ਼ ਪ੍ਰਵੇਸ਼ ਭੇ ਸ਼੍ਰੀ ਸਤਿਗੁਰ ਹਰਿਰਾਇ। ਰਾਹਕ ਕੌੜੇ ਜਹਿੰ ਬਸਹਿੰ ਮਿਲਿ ਕ੍ਰਾਤਾ ਸਮੁਦਾਇ ॥ ੧ ॥ ਚੌਪਈ ॥ ਤਹਾਂ ਜਾਇ ਕਰਿ ਕੀਨਸਿ ਡੇਰੇ। ਲਸ਼ਕਰ ਸੰਗ ਤੁਰੰਗ ਬਡੇਰੇ। ਦੋਇ ਹਜ਼ਾਰ ਦੋਇ ਸੈ ਰਹੈਂ। ਬਲੀ ਸ਼ਸਤ੍ਰ ਧਾਰੀ ਭਟ ਅਹੈਂ ॥ ੨ ॥ ਗੁਰ ਆਗਵਨ ਦੇਸ਼ ਨਰ ਡਾਹੁ। ਸੇਵਾ ਹੇਤ ਆਇਗੇ ਪਾਹੁ। ਪੂਰਬ ਸ਼੍ਰੀ ਹਰਿਗੋਬਿੰਦ ਆਏ।ਲਲਾਬੇਗ ਕੰਬਰ ਜਬਿ ਘਾਏ ॥ ੩ ॥ ਤਬਿ ਮੇਲਾ ਇਕ ਲਗਜੋ ਬਡੇਰਾ। ਸ਼੍ਰੀ ਗੁਰੁ[6] ਗਮਨੇ ਹੁਤੇ ਅਖੇਰਾ। ਸੁਨਤਿ ਕੁਲਾਹਲ ਤਿਤ ਦਿਸ਼ਿ ਆਏ। ਹਿਤ ਦਰਸ਼ਨ ਕੇ ਨਰ ਉਮਡਾਏ ॥ ੪ ॥ ਹਾਥ ਜੋਰਿ ਬੰਦਨ ਬਹੁ ਕਰੈਂ। ਸ਼ਸਤ੍ਰ ਸਹਤ ਪਿਖਿ ਆਨੰਦ ਧਰੈਂ।ਤਬਿ ਇਹ ਕੌੜੇ ਰਾਹਕ ਬ੍ਰਿੰਦ। ਕਰਹਿੰ ਮਾਲਕੀ ਵਧਹਿ ਬਿਲੰਦ ॥ ੫ ॥ ਕੁਲ ਕੇ ਭ੍ਰਾਤ ਮਿਲਹਿੰ ਸਮੁਦਾਇ। ਸਭਿ ਪਰਿ ਅਪਨੋ ਹੁਕਮ ਚਲਾਇੰ। ਮੇਲੇ ਬਿਖੈ ਓਜ ਦਿਖਰਾਵਤਿ। ਨਿਜ ਮਰਜ਼ੀ ਅਨੁਸਾਰਿ ਚਲਾਵਤਿ ॥ ੬॥ ਸੋ ਭੀ ਲਖਿ ਕਰਿ ਗੁਰ ਢਿਗ ਆਏ। ਹਾਥ ਜੋਰਿ ਸਭਿ ਸੀਸ ਨਿਵਾਏ। ਹਿਤ ਦਰਸ਼ਨ ਕੇ ਖਰੇ ਅਗਾਰੀ। ਹੁਤੇ ਬ੍ਰਿੰਦ ਅਰੁ ਆਯੁਧਧਾਰੀ ॥੭॥ਤਿਨ ਕੀ ਦਿਸ਼ਾ ਬਿਲੋਕ ਗੁਸਾਈਂ[7]। ਜੋ ਸਮੁਦਾਇ

---

[1]ਕਿੱਲੇ। [2]ਇਨ੍ਹਾਂ ਦੀ (ਮਾਲੋ) ਵਾਲੀ ਪੁਰ ਤਕ ਖੜੀ ਹੈ। *ਭਾਵ ਭਾਈ ਸੈਂਖ ਸਿੰਘ ਜੀ ਨੇ। [3]ਜੱਥਾ। [4]ਸ਼੍ਰੀ ਗੁਰੂ ਹਰਿਗੋਬਿੰਦ ਜੀ। *ਠੀਕ ਪਤਾ ਇਹ ਹੈ:- ਹਕੀਮਪੁਰ ਮੁਕੰਦ ਪੁਰ ਰਾਮੇ ਕੇ ਮੱਯਾ ਵਗਲਵਾਲੇ ਸੇ ਦਸ ਕੋਸ ਪੂਰਬ-ਦਕਖਨ ਸਰ। [ਪੰਜਾਬੀ ਬਾਗ਼ੀ ਕ੍ਰਿਤ ਗ੍ਰਾਂਤੀਰਥਾਂ ਚ ਹਿ।

ਖਰੋ ਅਗੁਵਾਈ। 'ਕਿਸ ਕੋ ਇਸ ਥਲ ਮਹਿੰ ਲਗਿ ਮੇਲਾ ?। ਕਿਸ ਕਾਰਨ ਤੇ ਭਯੋ ਸਕੇਲਾ ?' ॥੮॥ ਸੁਨਿ ਕਰਿ ਬੋਲੇ ਰਾਹਕ ਕੌਰੇ। 'ਹਮਰੋ ਬਡੋ ਭਯੋ ਇਸ ਠੌਰੇ। ਬਰਕਤਵੈਤਿ ਪ੍ਰਤਾਪ ਬਿਸਾਲਾ। ਚਿਤ ਬਾਂਛਤਿ ਕੋ ਦੇ[1] ਸਭਿ ਕਾਲਾ ॥ ੯ ॥ ਤਿਸ ਕੋ ਇਹ ਮੇਲਾ ਲਗਿ ਭਾਰੀ। ਮਿਲੈਂ ਆਨਿ ਕਰਿ ਜੋ ਨਰ ਨਾਰੀ। ਸਭਿ ਕੀ ਅਰਜ਼ ਸੁਨਹਿ ਅਰੁ ਦੇਤਿ ਨਰ ਤੇ ਅਪਨਿ ਉਪਾਇਨ ਲੇਤਿ' ॥੧੦॥ ਇਮ ਜਬਿ ਬੋਲੇ ਸਹਤ ਬਡਾਈ। ਸ਼੍ਰੀ ਮੁਖ ਤੇ ਮੁਸਕਾਇ ਗੁਸਾਈਂ। ਬੂਝੇ ਬਹੁਰ 'ਕਹਾਂ ਅਬਿ ਸੋਈ ?। ਜਿਸ ਤੇ ਬਾਂਛਤਿ ਲੇ ਸਭਿ ਕੋਈ ॥੧੧ ॥ ਕਿਤ ਬੈਠਨੋ ਸੋ ਥਡੋ ਤੁਮਾਰਾ ?। ਲੇਤਿ ਸਭਿਨਿ ਤੇ ਜਥਾ ਉਚਾਰਾ'। ਸੁਨਿ ਰਾਹਕ ਕੌਰੇ ਪੁਨ ਕਹੈਂ। 'ਸਭਿ ਮੇਲੇ ਮਹਿੰ ਪੂਰਨ ਅਹੈ ॥ ੧੨ ॥ ਜਹਿੰ ਕਹਿੰ ਸਭਿਨਿ ਕਾਮਨਾਂ ਦੇਤਿ। ਤਿਸ ਹਿਤ ਬੈਦਤਿ ਸੋ ਨਿਜ ਲੇਤਿ[2]। ਨਿਜ ਪ੍ਰਭਾਵ ਤੇ ਰਹਨੋ ਸਮਾਇ। ਮਾਨਵ ਮਿਲੇ ਅਧਿਕ ਗੁਨ ਗਾਇੰ'॥੧੩॥ਸ਼੍ਰੀ ਹਰਿਗੋਬਿੰਦ ਚਤੁਰ ਸੁਜਾਨਾ। ਗਨ ਰਾਹਕ ਕੋ ਮੂਰਖ ਜਾਨਾ। ਤਿਨ ਸਭਿ ਮਹਿੰ ਜੋ ਨਰ ਪਰਧਾਨਾ। ਅੱਗੂ ਖਰੋ ਪਿਖਿ ਥਾਕ ਬਖਾਨ॥੧੪॥'ਮੂੰਦ ਬਿਲੋਚਨ ਰਿਦੇ ਜਨਾਵੈ[3]। ਅਬਹਿ ਤਾਂਹਿ ਕੋ ਤੋਹਿ ਦਿਖਾਵੈਂ। ਦੇਖਿ ਲੀਜਿਯਹਿ ਅਪਨਿ ਵਡੇਰਾ। ਜੋ ਮੇਲੇ ਮਹਿੰ ਰਮਨੋ ਜਿਠੇਰਾ' ॥੧੫ ॥ ਮਾਨਿ ਬੈਨ ਕੋ ਮੂੰਦੇ ਨੈਨ। ਛਟੀ ਜੁ ਕਰ ਮਹਿ ਕਰੁਣਾ ਐਨ। ਜਬਿ ਤਿਸ ਕੋ ਸਿਰ ਧਾਰਨ ਕਰੀ। ਅਪਨਿ ਥਡੇ ਕੀ ਸੋਝੀ ਪਰੀ ॥ ੧੬ ॥ ਅਨਿਕ ਜਨਮ ਧਰਿ ਮਰਿ ਮਰਿ ਗਯੋ। ਅਬਿ ਤਨ ਕਾਕ ਪਹਾਰੀ ਭਯੋ। ਇਕ ਊਚੀ ਰੌਰੀ ਪਰ ਸੋਇ। ਰਹਨੋ ਬੈਠਿ ਸੁਧ ਜਾਂਹਿ ਨ ਕੋਇ ॥੧੭॥ ਅਬਿ ਅੈਸੀ ਸੁਧ ਉਰ ਹੁਇ ਆਈ। ਪੁਨ ਬੂਝਨਿ ਕੀਨਿਸਿ ਗੋਸਾਈਂ।'ਕਹੁ ਅਬਿ ਕਿਸ ਥਲ ਤੋਹਿ ਥਡੇਰੋ?ਸਭਿਨਿਸੁਨਾਉ ਜਥਾ ਬਿਧਿ ਹੇਰੋ'॥੧੮॥ਸੁਨਿ ਸਤਿਗੁਰ ਤੇ ਤਾਂਹਿ ਬਤਾਯੋ। 'ਹਮਰੇ ਥਡੇ ਕਾਕ ਤਨ ਪਾਯੋ। ਊਚੀ ਰੌਰੀ ਪਰ ਅਬਿ ਬੈਸਾ। ਅਹੈ ਪਹਾਰੀ ਬਾਇਸ ਜੈਸਾ[4] ॥੧੯॥ ਪੁਨ ਗੁਰ ਬੂਝਨੋ 'ਇਸ ਥਲ ਮੇਲਾ। ਕਹੁ ਕਿਸ ਕੋ ਥਡ ਭਯੋ ਸਕੇਲਾ ?'। ਸੁਨਿ ਕੈ ਹਾਥ ਜੋਰਿ ਤਬਿ ਕਹੀ। 'ਭੇਖ ਚਾਲ ਲੌਕਨਿ ਕੀ ਲਹੀ ॥ ੨੦ ॥ ਜਿਤ ਦਿਸ਼ਿ ਏਕ ਭੇਖ ਚਲਿ ਜਾਇ। ਦੇਖਤਿ ਸਗਰੀ

[1]ਭਾਵ ਮਨ ਦੀਆਂ ਮੁਰਾਦਾਂ ਪੂਰੀਆਂ ਕਰਦਾ ਹੈ। [2]ਤਿਸਨੂੰ (ਜੋ ਕੋਈ) ਹਿਤ (ਨਾਲ) ਖੈਦਨਾਂ ਕਰਦਾ ਹੈ, ਉਹ (ਉਸ ਤੋਂ) ਆਪਣੀਆਂ (ਕਾਮਨਾ) ਪ੍ਰਾਪਤ ਕਰ ਲੈਂਦਾ ਹੈ। [3](ਤੁੰ ਤੇਰੇ) ਰਿਦੇ ਵਿਚ ਦੱਸਦੇ ਹਾਂ। [4]ਪਹਾੜੀ ਕਾਂ ਵਰਗਾ।

ਧਾਇ ਸਿਧਾਇੰ। ਭ੍ਰਮ ਹੀ ਜਗ ਕੇ ਮੂਰਖ ਨਰ ਹੈਂ। ਪਿਖਿ ਚਲਿ ਜਾਇ, ਬਿਚਾਰ ਨ ਉਰ ਹੈ ॥੨੧॥ ਦੇਖਾ ਦੇਖੀ ਸਭਿ ਚਲਿ ਆਏ। ਨਹਿੰ ਜਾਨਹਿੰ ਕ੍ਯਾ ਪਾਯ ਸਿਧਾਏਂ[1]। ਕਹਨੋ ਸਭਿਨਿ ਮਹਿੰ ਜਬਹਿ ਹਵਾਲ। ਭਏ ਅਚੇਤ ਰਿਦੇ ਬਿਸਾਲ ॥ ੨੨ ॥ 'ਹਮ ਹੈਂਕਾਰ ਛੁਛ ਹੀ ਕਰਤੇ। ਸ੍ਰਿਗੁਰ ਪੁਰਖ ਸ਼ਕਤਿ ਸਭਿ ਧਰਤੇ। ਜਿਨਹੁੰ ਬਡੇ ਕੋ ਜਨਮ ਦਿਖਾਯੋ। ਸਿਰ ਧਰ ਛਤ੍ਰੀ ਬ੍ਰਿਤੀ ਜਨਾਯੋ' ॥੨੩॥ ਮਹਿੰਮਾ ਅਧਿਕ ਗੁਰੂ ਕੀ ਜਾਨੀ। ਸ਼ਰਧਾ ਰਿਦੇ ਸਭਿਨਿ ਹੀ ਠਾਨੀ। ਭ੍ਰਮ ਰਾਜ ਕੋ ਤਊ ਹੈਕਾਰ[2]। ਮਨ ਮੈਂ ਰਾਖਨੋ, ਨਹਿੰ ਨਿਰਵਾਰਿ[3] ॥੨੪॥ ਸ੍ਰਿਗੁਰ ਕਰਿ ਅਖੇਰ ਗੇ ਛੋਰੇ। ਉਤਰਿ ਥਿਰੇ ਪੂਯੰਕ ਤਿਸ ਬੋਰੇ। ਰਾਹਕ ਕੋਰੇ ਮਿਲਿ ਸਮੁਦਾਏ। ਗੁਰ ਮਹਿੰਮਾ ਲਖਿ ਕਰਿ ਮਨ ਭਾਏ॥੨੫॥ਸਕਲ ਇਕੱਠੁ ਹੋਇ ਚਲਿ ਆਏ।ਸ਼੍ਰੀ ਹਰਿਗੋਬਿੰਦ ਸ਼ਹਾਂ ਸੁਹਾਏ। ਕਰਿ ਕਰਿ ਬੰਦਨ ਨਿਕਟਿ ਥਿਰੇ ਹੈਂ। ਕੁਛੁਕ ਉਪਾਇਨ ਅੱਗੂ ਧਰੇ ਹੈਂ ॥੨੬॥ਭ੍ਰਮ ਮਾਲਕੀ ਅਪਨੀ ਜਾਨੈਂ। ਧਾਂਤੇ ਉਰ ਅਹੰਕਾਰ ਮਹਾਨੈਂ। ਅੰਤਰਜਾਮੀ ਸਭਿ ਕਿਛੁ ਜਾਨੀ। ਭ੍ਰਾਤ ਭਵਿੱਖਨ ਜਿਮ ਕਿਨ ਠਾਨੀ ॥ ੨੭ ॥ ਹਾਥ ਜੋਰਿ ਸਭਿ ਰਾਹਕ ਕਹੈਂ। 'ਮਹਾਂ ਸ਼ਕਤਿ ਧਰਿ ਰਾਵਰ ਅਹੋਂ।ਸਿੱਖ ਆਪਨੇ ਹਮੈ ਬਨਾਵਹੁ। ਦੇ ਉਪਦੇਸ਼ ਸੁ ਪਥ ਚਲਾਵਹੁ ॥ ੨੮ ॥ ਜਿਸ ਪੂਕਾਰ ਸਿਖ ਅਪਰ ਤੁਮਾਰੇ। ਹਮ ਭੀ ਬਨਹਿੰ ਤਥਾ ਅਨੁਸਾਰੇ। ਦੇਤੇ ਰਹਹਿੰ ਉਪਾਇਨ ਸਦਾ। ਬਨਹੁ ਸਹਾਇਕ ਤੁਮ ਜਦ ਕਦਾ'॥੨੯॥ ਸ਼੍ਰੀ ਹਰਿਗੋਵਿੰਦ ਲਖਿ ਤਿਨ ਖੋਟੇ। ਉਰ ਹੈਕਾਰੀ ਬਹੁ ਮਤ ਮੋਟੇ। ਕਹਨੋ ਕਿ'ਹਮ ਨਹਿੰ ਸਿੱਖ ਬਨਾਵੈਂ।ਅਧਿਕਾਰੀ ਤੁਮ ਕੋ ਨਹਿੰ ਪਾਵੈਂ ॥੩੦॥ ਸਿੱਖੀ ਪਦ ਲੈ ਨਿਰਹੈਂਕਾਰੀ। ਕਬਹੁੰ* ਨ ਬਨਹੋ ਬਿਸਾਲ ਖਿਕਾਰੀ। ਤਿਸ ਕੋ ਹੋਹਿੰ ਸਹਾਯਕ ਸਦਾ। ਹਲਤ ਪਲਤ ਦੁਖ ਲਹਹਿ ਨ ਕਦਾ ॥੩੧॥ਤੁਮ ਤੇ ਲੈਨਿ ਉਪਾਯਨ ਜੋਈ।ਹਮਰੇ ਚਿਤ ਮੈਂ ਚਾਹ ਨ ਕੋਈ। ਤੁਮਰੀ ਵਸਤੁ ਅਕੋਰ ਨ ਲੈਹੀਂ। ਅਪਨੀ ਸਿੱਖੀ ਕੋ ਨਹਿੰ ਦੇਹੀਂ' ॥੩੨॥ ਇਮ ਜਬਾਬ ਜਬਿ ਸ੍ਰਿਗੁਰ ਦਯੋ। ਨਹੀਂ ਨੰਮ੍ਰਿ ਹੁਇ ਪੁਨ ਪਦ ਲਯੋ।–ਅਵਨੀ ਕੇ ਮਾਲਿਕ ਹਮ ਅਹੈਂ–। ਇਸ ਹੈਕਾਰ ਤੇ ਅਫਰੇ ਰਹੈਂ ॥੩੩॥ ਧਰੇ ਮੌਨ ਨਿਜ ਘਰ ਕੋ ਗਏ। ਨਹਿੰ ਬਡ ਭਾਗ ਤਿਨਹੁੰ ਕੇ ਭਏ ।ਇਮ ਸ਼੍ਰੀ ਹਰਿਗੋਬਿੰਦ ਹਟਾਏ। ਨਹੀਂ ਆਪਨੇ ਸਿੱਖ ਬਨਾਏ ॥ ੩੪ ॥

ਕੀ ਲੈਕੇ ਜਾਵਾਂਗੇ। [2]ਪ੍ਰਿਥਵੀ ਦੇ ਰਾਜ ਦਾ ਹੈਂਕਾਰ। [3]ਦੂਰ ਨਾ ਕੀਤਾ। *ਪਾ:–ਬਹੁਰ।

ਤਿਸ ਥਲ ਸ਼੍ਰੀ ਸਤਿਗੁਰ ਹਰਿਰਾਇ। ਪਹੁੰਚੇ ਡੇਰਾ ਦਿਯੋ ਲਗਾਇ। ਕੁਲ ਮਰ੍ਹਾਜ ਕੇ ਰਾਹਕ ਜੇਈ। ਸਿਰਕੀ ਬਾਸ ਪਰੇ ਗਨ ਤੇਈ ॥ ੩੫ ॥ ਬਸਨੋ ਚਹੈਂ ਕਿਸ ਥਲ ਮਹਿ ਸੋਇ। ਨਹੀਂ ਸਥਿਰਤਾ ਕਿਤਹੂੰ ਹੋਇ। ਸ਼੍ਰੀ ਹਰਿ-ਰਾਇ ਸੁਨੇ ਜਬਿ ਆਏ। ਮਿਲਨਿ ਗਏ ਹੈ ਕੈ ਸਮੁਦਾਏ ॥ ੩੬ ॥ ਅਧਿਕ ਪ੍ਰੇਮ ਧਰਿ ਅਰਪਿ ਉਪਾਇਨ। ਆਨਿ ਲਗੇ ਤਤਛਿਨ ਗੁਰ ਪਾਇਨਿ। "ਬਡੇ ਭਾਗ ਅਬਿ ਭਏ ਹਮਾਰੇ। ਦਰਸ ਆਪ ਕੋ ਨਿਕਟਿ ਨਿਹਾਰੇ" ॥ ੩੭ ॥ ਸਤਿਗੁਰ ਕੁਸ਼ਲ ਬੂਝ ਕਰਿ ਤਿਨਕੀ। ਆਸ਼੍ਵਾਸਨ[1] ਕਰਿ ਮ੍ਰਿਦੁਲ ਬਚਨ ਕੀ। ਸਿੱਖ ਆਪਨੇ ਸਕਲ ਬਨਾਏ। ਦੈ ਉਪਦੇਸ਼ ਭਲੇ ਮਗ ਪਾਏ ॥ ੩੮ ॥ ਸਤਿਗੁਰ ਕੋ ਦਰਸ਼ਨ ਨਿਤ ਕਰੈਂ। ਸੇਵਹਿੰ ਰਿਦੇ ਕਾਮਨਾ ਧਰੈਂ। ਬੈਠਹਿੰ ਨਿਕਟਿ ਸਦੀਵ ਸੁ ਆਏ। ਜਿਮ ਭੂਪਤਿ ਚਾਕਰ ਕੋ ਭਾਏ[2] ॥ ੩੯ ॥ ਕਬਿ ਕਬਿ ਕੋਰੇ ਗੁਰ ਦਰਸੈਤੇ। ਨਿਰ ਹੰਕਾਰ ਨ ਨੰਮ੍ਰਿ ਬਨੈਤੇ। ਸਿੱਖੀ ਪਦ ਨਹਿੰ ਦੀਨਸਿ ਤਿਨ ਕੋ। ਸਤਿਗੁਰ ਲਖਿ ਬਿਕਾਰ ਬਡ ਮਨ ਕੋ ॥ ੪੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮਿ ਰਾਸੇ 'ਕੋਰੇ ਰਾਹਕ' ਪ੍ਰਸੰਗ ਕਥਨੰ ਨਾਮ ਪੰਚਮੋ ਅੰਸੂ ॥ ੫ ॥

ਦ. [ਮਰ੍ਹਾਜ ਕੇ ਏ ਕੋੜੇ ਰਾਹਕ]।

ਦੋਹਰਾ ॥ ਬੀਤੇ ਕੇਤਿਕ ਦਸੈਸ ਤਹਿੰ ਟਿਕੇ ਗੁਰੂ ਹਰਿਰਾਇ। ਨਿਕਟਿ ਨਿਕਟਿ ਕੇ ਗ੍ਰਾਮ ਜੇ ਸਿੱਖ ਬਨਹਿੰ ਸਮੁਦਾਇ ॥ ੧॥ ਚੌਪਈ ॥ ਰਾਹਕ ਜੋ ਮਰ੍ਹਾਜ ਕੇ ਅਹੈਂ। ਤਿਨ ਪਰ ਕ੍ਰਿਪਾ ਕਰਤਿ ਗੁਰ ਰਹੈਂ। ਨਹਿੰ ਕੋੜੇ ਤਿਨ ਆਦਰ ਕਰੈਂ। ਸਭ੍ਹਾ ਮਾਂਹਿ ਤਿਨਕੋ ਪਰਹਰੈਂ[3] ॥ ੨॥ "ਇਹ ਪਰਦੇਸੀ ਕਿਤ ਤੇ ਆਏ। ਕਰਹਿੰ ਗੁਜ਼ਰ ਬੈਠੇ ਇਸ ਥਾਂਏ"। ਤਿਨਪਰ ਹੁਕਮ ਕਰਤਿ ਸਦ ਰਹੈਂ। ਮਨਭਾਵਤਿ ਮੁਖ ਵਾਕਨਿ ਕਹੈਂ ॥ ੩ ॥ ਰਹਿੰ ਮਰ੍ਹਾਜ ਕੇ ਸਿਰਕੀ-ਬਾਸ[4]। "ਨਿਜ ਛਿਤ ਛਿਨ ਕਿਤ ਕਰਹਿੰ ਅਵਾਸ। ਬਸਨੋ ਚਹੈਂ, ਪਰ ਪ੍ਰਾਪਤਿ ਨਾਂਹੀ। ਅਵਿਨੀ ਜਹਿੰ ਅਪਨਾਇ ਬਸਾਹੀਂ[5] ॥੪॥ ਸਤਿਗੁਰ ਕੀ ਸੇਵਾ ਮਹੁ ਲਾਗੇ। ਕ੍ਰਿਪਾ ਦ੍ਰਿਸ਼ਟਿ ਤੇ ਮਨ ਅਨੁਰਾਗੇ। ਜਹਿੰ ਕੌਰਨਿ ਇਕ ਕੂਪ ਲਗਾਯੋ। ਤਹਿੰ ਤੇ ਸਭਿਹਿਨਿ ਜਲ ਕੋ ਪਾਯੋ ॥੫॥ ਸਭਿ ਮਰ੍ਹਾਜ ਕੇ

---

[1]ਦਿਲਾਸਾ [ਸੰਸ:, ਆਸ਼੍ਵਾਸਿਨ]। [2]ਜਿਵੇਂ ਰਾਜਾ ਕੋਲ ਨੌਕਰ ਚਾਕਰ ਨਾਲ ਬੈਠਦਾ ਹੈ। [3]ਕੱਢ ਦਿੰਦੇ ਹਨ। [4]ਕੋੜੇ ਕੇ. ਕਹਿੰਦੇ ਹਨ ਕਿ। [5]ਸਿਰਕੀ ਵਾਸ ਹੋਕੇ ਰਹਿੰਦੇ ਹਨ ਮਰ੍ਹਾਜ ਕੇ। [6]ਆਪਣੀ ਭੋਂ ਦੱਸ ਚੁੱਕੀ ਹੈ ਕਿਤੇ (ਹੋਰਥੇ) ਘਰ ਬਣਾ ਕੇ ਵੱਸਿਆ ਚਾਹੁੰਦੇ ਹਨ ਪਰ ਜਿਸੀਂ ਮਿਲਦੀ ਨਹੀਂ ਜਿਸ ਨੂੰ ਅਪਨਾ ਕੇ ਵਸਾ ਲੈਣ।

ਗੋਰਕ ਜੋਧ। ਦਿਨ ਕੀ ਹੁਤੀ ਭਾਰਜਾ, ਸੋਧ[1]। ਤਿਸੀ ਕੂਪ ਤੇ ਆਨਤਿ ਢਾਰੀ। ਮਿਲਿ ਕਰਿ ਗਮਨਤਿ ਹੈਂ ਤਹਿਂ ਸਾਰੀ॥੬॥ ਭਰਹਿਂ ਕੂਪ ਤੇ ਘਟ ਲੈ ਆਵੈਂ। ਖਾਨ ਪਾਨ ਬਿਵਹਾਰ ਚਲਾਵੈਂ।ਤਿਹਠਾਂ ਕੌਰੇ ਤਰੁਨ ਜਿ ਨਰ ਹੈਂ। ਥਿਰਹਿਂ ਕੂਪ ਪਰ ਸੋ ਇਮ ਕਰਿ ਹੈਂ॥ ੭॥ ਤਰਨੀ ਤੇ ਸੋ ਦਾਮ[2] ਖਿਚਾਵੈਂ। ਚੜ੍ਹ ਉਪਰ ਜਲ ਕੋ ਨਿਕਸਾਵੈਂ। ਕਰਹਿਂ ਸਪਰਸ਼ ਸਰੀਰਨਿ ਅੰਗ। ਬਹੁ ਬਿਧਿ ਕੋ ਕਹਿਂ ਬਾਕ ਅਨੰਗ[3] ॥ ੮॥ ਹਸਹਿਂ ਬਿਲਾਸ ਕਰਹਿਂ ਮਨ ਭਾਏ। ਬਿਨਾਂ ਲਾਜ ਤੇ ਬਾਕ ਸੁਨਾਏ। ਜਲ ਕੋ ਰੇਰੂ ਸਹਹਿਂ ਸਭਿ ਨਾਰੀ। ਜੋ ਕੁਬਾਕ ਕਹਿਂ ਅਨਿਕ ਪ੍ਰਕਾਰੀ॥ ੯ ॥ ਅਪਰ ਥਾਨ ਜਲ ਪ੍ਰਾਪਤਿ ਨਾਂਹੀ। ਬਿਨ ਜਲ ਤੇ ਨਹਿਂ ਜੀਵਨ ਪਾਂਹੀ। ਯਾਂਤੇ ਬਿਨਾਂ ਕੋਪ ਚਲਿ ਜਾਇਂ। ਦਿਨ ਪ੍ਰਤਿ ਐਸੇ ਕੁਮਤਿ ਕਮਾਇਂ॥੧੦॥ ਸ਼੍ਰੀ ਹਰਿਰਾਇ ਗਏ ਤਹਿਂ ਜਬੈ।ਇਮ ਪ੍ਰਸੰਗ ਹੋਵਤਿ ਭਾ ਤਬੈ:-ਨਵੀਂ ਬਧੂ ਤਿਨ ਕੈ ਇਕ ਆਈ। ਸੋ ਘਟ ਲੈ ਜਲ ਹੇਤੁ ਸਿਧਾਈ॥੧੧॥ ਕੂਪ ਸਥਾਨ ਤਰੁਨ ਨਰ ਖਰੇ। ਨਿਤ ਸਮ ਹਸਨਿ ਬੋਲਿਬੋ ਕਰੇ।ਗਈ ਤ੍ਰਿਯਾ ਗਨ ਪਾਨੀ ਭਰਿਬੋ। ਘਟ ਕੋ ਭਰੇ ਟਿਕਾਵਨਿ ਕਰਿਬੋ॥੧੨॥ਦਾਮ ਲਗੀ ਖੈਂਚਨਿ ਤਥਿ ਨਾਰੀ। ਨਰ ਅਸਵਾਰੀ ਭਯੋ ਪਿਛਾਰੀ। ਜਥਾ ਬੈਲ ਖੈਂਚਤਿ ਚਢਿ ਜਾਇ। ਤਿਮ ਅਰੂਢਿ ਕਰਿ ਅੱਗੂ ਚਲਾਇ॥੧੩॥ਬਧੂ ਨਵੀਨ ਸੰਗ ਤਥਿ ਤੈਸੇ। ਕਰਤਿ ਹਾਸ ਕੋ ਤਿਨ ਹੀ ਜੈਸੇ। ਕਰਿ ਸਪਰਸ਼ ਤੇ ਕ੍ਰੋਧਤਿ ਹ੍ਵੈ ਕੈ। ਘਟ ਕੋ ਝਟਕ ਪਟਕਬੋ ਕੈ ਕੈ ॥ ੧੪ ॥ ਗਾਰੀ ਦੇਤਿ ਗਈ ਨਿਜ ਡੇਰੇ। ਸਭਿ ਤ੍ਰਿਯਨਿ ਸੋਂ ਕਹਿ ਤ੍ਰਿਸ ਬੇਰੇ। ਕਰਮੈ ਧਿਕਾਰ ਨਰਨਿ ਕੈ ਭਾਂਈ। 'ਕਹਾਂ ਆਪਨੀ ਲਾਜ ਗਵਾਈ ॥ ੧੫ ॥ ਜਿਨ ਕੀ ਦਾਰਾ ਸੋਂ ਨਰ ਹਸੈਂ। ਤਿਨ ਕੇ ਕਹੁ ਕੈਸੇ ਘਰ ਬਸੈਂ। ਖਰੇ ਕੂਪ ਪਰ ਕਹਤਿ ਕੁਵਾਕਨਿ। ਜਿਸ ਤੇ ਅਪਜਸੁ ਹ੍ਵੈ ਸਭਿ ਸਾਕਨਿ॥੧੬॥ਮੈਂ ਨਹਿ ਜੈਹੌਂ ਲਜਾਵਨਿ ਪਾਨੀ। ਕਰਹਿਂ ਸਪਰਸ਼ਨਿ ਹਾਸ ਬਖਾਨੀ। ਹ੍ਵੈ ਨਿਰਲਾਜ ਨ ਜੀਵਨ ਆਛੇ। ਅਪਰ ਥਾਨ ਬਸਿਬੇ ਚਿਤ ਬਾਂਛੇਂ ॥ ੧੭ ॥ ਇਹਾਂ ਰਹਨਿ ਕੋ ਧਰਮ ਨ ਕੋਈ। ਜਹਾਂ ਨਿਸ਼ੰਕੀ[4] ਅਸ ਨਰ ਹੋਈਂ'। ਇੱਤਯਾਦਿਕ ਤਿਨ ਨਿਸ਼ਠੁਰ ਬਾਨੀ। ਕਹੀ ਸਭਿਨਿ ਸੋਂ ਭਰਕ ਮਹਾਨੀ ॥੧੮॥ ਸੁਨਿ ਮਹਾਰਾਜ ਕੇ ਸੰਕਟ ਪਾਵੈਂ। ਬਿਨ ਜਲ ਤੇ

[1]ਓਹ (ਇਸਤ੍ਰੀਆਂ) ਬੀ। [2]ਰੱਸਾ, ਟੇਸ। [3]ਭਾਵ ਐਸੇ ਵਾਕ ਜਿਨ੍ਹਾਂ ਵਿਚ ਕਾਮ ਦਾ ਇਸ਼ਾਰਾ ਹੋਵੇ (ਅ) ਬਿਸ਼ਰਮੀ ਦੇ। [4]ਨਿਡਰ, ਬੇਸ਼ਰਮ।

ਕੁਛ ਥਸ ਨ ਥਸਾਵੈ। ਸਭਿ ਮਿਲਿ ਮਸਲਤ ਕੀਨਿ ਬਿਸਾਲਾ। 'ਕਿਤ ਕੋ ਚਲਹਿੰ ਬਸਹਿੰ ਇਸ ਕਾਲਾ ॥ ੧੯॥ ਬਿਨਾਂ ਬਾਸ ਤੇ ਨਹਿੰ ਗੁਜ਼ਰਾਨ। ਨਹਿੰ ਅਵਨੀ ਪ੍ਰਾਪਤਿ ਕਿਸ ਥਾਨ।ਗਾਹਕ ਕੌਰੋ ਦੁਸ਼ਟ ਬਿਲੰਦ। ਕਰਹਿੰ ਵੰਧੀਕੀ ਮਿਲਿ ਨਰ ਇੰਦ' ॥ ੨੦ ॥ ਬਹੁਰ ਪਰਸਪਰ ਭਲੇ ਬਿਚਾਰਾ। 'ਅਪਰ ਉਪਾਇ ਨ ਚਲਹਿ ਹਮਾਰਾ। ਉਤਰੇ ਸ੍ਰੀ ਸਤਿਗੁਰ ਹਰਿਰਾਇ। ਤਿਨ ਤੇ ਹੋਇ ਸਕਹਿ ਹਮ ਥਾਂਇ ॥੨੧॥ ਸਰਬ ਕਲਾ ਸਮਰਥ ਬਲਵੰਤੇ। ਕਰਤਿ ਨ ਬਿਲਮਹਿੰ ਜਥਾ ਚਹੰਤੇ। ਸ਼ਰਨ ਪਰਨ ਕਰਿ ਲਿਹੁ ਤਿਨ ਮਰਜ਼ੀ। ਗ਼ਰਜ਼ੀ ਹੋਇ ਗੁਜ਼ਾਰਹੁ ਅਰਜ਼ੀ' ॥੨੨॥ ਸੋ ਹਮ ਕੋ ਕਿਤ ਕਰਹਿੰ ਥਸਾਵਨਿ। ਚਲਹਿ ਹੁਕਮ ਤਿਨ ਕੋ ਸਭ ਥਾਵਨਿ'। ਇਮ ਕਹਿ ਸਭਿ ਇਕੱਤ੍ਰ ਨਰ ਹੋਏ। ਜਾਇ ਗੁਰੂ ਕੇ ਦਰਸ਼ਨ ਜੋਏ॥੨੩॥ ਪਦ ਅਰਬਿੰਦਨਿ ਕਰਿ ਕਰਿ ਨਮੋ। ਥਿਰਿ ਮਹਾਰਾਜ ਕੇ ਢਿਗ ਤਿਹ ਸਮੋ। ਬੰਦਿ ਹਾਥ ਬੋਲੇ ਨਿਜ ਬਿਨਤੀ। 'ਸ੍ਰੀ ਪ੍ਰਭੂ ਜੀ! ਹਮਰੇ ਬਛ ਗਿਨਤੀ' ॥ ੨੪ ॥ ਬਿਨਾ ਤੁਮਾਰੇ ਪਰਤਿ ਨ ਪਾਰ। ਰਹੈ ਬੁਛ ਚਿਤ ਚਿੰਤਾ ਧਾਰ'। ਨਹਿੰ ਬੈਠਨਿ ਕਹੁ ਅਵਨੀ ਪਾਵਹਿੰ। ਜਹਾਂ ਬਾਸ ਕਰਿ ਸਮੋਂ ਬਿਤਾਵਹਿੰ ॥੨੫ ॥ ਇਤ ਕੌਰੇ ਭ੍ਰਾਤਾ ਸਮੁਦਾਇ। ਧਰਾ ਮਾਲਕੀ ਕਰਹਿੰ ਬਨਾਇ। ਜੈਤ ਪਿਰਾਲਾ ਆਦਿਕ ਔਰ। ਰਾਖੀ ਸਭਿ ਸੰਭਾਰ ਕਰਿ* ਠੌਰ॥੨੬॥ਅਸ ਅਵਨੀ ਨਹਿੰ ਜਾਨੀ ਜਾਇ। ਜਹਿੰ ਬੈਠਹਿੰ ਹਮ ਗ੍ਰਾਮ ਬਨਾਇ। ਸਰਬ ਕਲਾ ਸਮਰਥ ਗੁਨਵੰਤੇ। ਸਭਿ ਤੇ ਅਧਿਕ ਆਪ ਬਲੇਵੰਤੇ ॥ ੨੭ ॥ ਕਹਹੁ ਬਚਨ ਸਿਧ ਹੋਵਤਿ ਕਾਜ। ਕਹਹੁ ਤ ਕਸੋਂ ਨ ਹੋਹਿ ਮਹਾਰਾਜ। ਅਪਨੇ ਕਰਿ ਕੈ ਹਮਹੁ ਬਸਾਵਹੁ। ਜਹਿੰ ਜਾਨਹੁ ਤਹਿੰ ਅਵਨਿ ਦਿਵਾਵਹੁ' ॥ ੨੮ ॥ ਸ੍ਰੀ ਹਰਿਰਾਇ ਲਖੇ ਨਿਜ ਦਾਸ। ਬਸਹਿੰ ਖੇਦ ਜੁਤਿ ਸਿਰਕੀ ਬਾਸ।–ਜੋ ਕਿਤ ਧਰਾ ਪਾਇ ਹੁਇ ਗ੍ਰਾਮ°।ਰਹੈਂ ਸੁਖੇਨ ਕਰੈਂ ਨਿਜ ਧਾਮ–॥੨੯॥ਇਮ ਬਿਚਾਰਿ ਗੁਰ ਧੀਰਜ ਦੀਨਿ। 'ਖੇਦ ਤੁਮਾਰੋ ਹਮ ਲਖਿ ਲੀਨਿ। ਲੈ ਦੈਹੈਂ ਅਵਨੀ ਹਿਤ ਬਾਸ[ਪ] । ਕਰਹੁ ਗ੍ਰਾਮ ਅਪਨੋ ਬਿਨ ਤ੍ਰਾਸ' ॥੩੦ ॥ ਸੁਨਿ ਮਹਾਰਾਜ ਕੇ ਹਰਖਤਿ ਹੋਇ। ਬੋਲੇ ਪੁਨ ਕਰ ਬੰਦੇ ਦੋਇ।'ਸਭਿ ਜਾਨਹੁ ਤੁਮ ਅੰਤਰਜਾਮੀ। ਕਰਤਿ ਜਿਤਿਕ ਕੌਰੇ ਨਰ ਖਾਮੀ ॥ ੩੧ ॥ ਸਹੀ ਨ ਜਾਇ

---

[੧]ਲੇੜਵੇਂਦ ਹੋਕੇ ਬੇਨਤੀ ਕਰੇ। [੨]ਫਿਕਰ, ਸੋਚ। [੩]ਚਿੰਤਾ ਦੇ ਪ੍ਰਵਾਹ ਵਿਚ। [੪]ਜੇ ਕਿਤੇ ਜ਼ਮੀਨ ਮਿਲੇ ਤਾਂ ਮੈਂ ਵੱਸ ਪਵੇ। [੫]ਵੱਸਣ ਲਈ। *ਪਾ:–ਗਹਿ।

ਬਿਸਾਲ ਖੁਟਾਈ। ਗਹੀ ਆਪ ਕੀ ਅਬਿ ਸ਼ਰਨਾਈ। ਜਲ ਕਾਰਨ ਤ੍ਰਿਧ ਜਾਇਂ ਹਮਾਰੀ। ਤਿਨ ਸੋਂ ਰਚਹਿਂ ਹਾਸ ਛਰ ਛਾਰੀ[1]॥ ੩੨॥ ਸੁਨਿ ਸਤਿ-ਗੁਰ ਸੋ ਦਿਵਸ ਬਿਤਾਏ। ਨਰ ਕੌਰੇ ਨਿਜ ਪਾਸ ਬੁਲਾਏ। ਕਰਿ ਬੰਦਨ ਕੌ ਬੈਠੇ ਸਭੈ। ਤ੍ਰਿਨ ਕੀ ਦਿਸ਼ਾ ਬਿਲੋਕਨ ਤਬੈ ॥੩੩॥ ਅਹੈਂ ਬ੍ਰਿੰਦ ਬਲ-ਵਾਨ ਬਡੇਰੇ। ਤਿਨ ਕੇ ਉਰ ਅਹੰਕਾਰ ਘਨੇਰੇ। ਸ਼੍ਰੀ ਸਤਿਗੁਰ ਹਰਿਰਾਇ ਉਚਾਰੇ। 'ਰਾਹਕ ਜੋ ਮਰੁਾਜ ਕੇ ਸਾਰੇ ॥ ੩੪ ॥ ਸਿਰਕੀਬਾਸ ਬਿਖੈ ਦੁਖਿਆਰੇ। ਬਿਨ ਧਰਨੀ ਨਹਿਂ ਧਾਮ ਉਸਾਰੇ। ਜਮ ਨਹਿ ਸਕੈ ਪਾਂਇੰ[2] ਕਿਸ ਥਾਂਇ। ਆਏ ਅਬਹਿ ਬਾਸ ਨਹਿਂ ਪਾਇ ॥ ੩੫ ॥ ਹਮਰੋ ਕਹਨੋ ਮਾਨਿ ਕਰਿ ਲੀਜੈ।ਪੰਚਹਲਨਿ ਕੀ ਅਵਨੀ ਦੀਜੈ।ਤਿਸ ਮੈਂ ਕਰਿ ਲੈਹੈਂ ਗੁਜ਼ਰਾਨ। ਬਸਹਿਂ ਸਦਨ ਕਰਿ ਸੁਖ ਕੋ ਮਾਨਿ' ॥ ੩੬ ॥ ਸੁਨਿ ਰਾਹਕ ਕੌਰਨ ਗੁਰਬਾਨੀ। ਨਹਿਂ ਮਾਨੀ ਮੁਖ ਕੀਨਿ ਬਖਾਨੀ। 'ਕਹਾਂ ਪੰਚ ਹਲ ਕੀ ਛਿਤ ਹੋਇ। ਕਹਾਂ ਕਮਾਇ ਖਾਇ ਹੈਂ ਸੋਇ?॥੩੭॥ਤਿਸ ਪਰ ਕੈਸੇ ਗ੍ਰਾਮ, ਬਸਾਵੈਂ ? । ਕਹਾਂ ਜੀਵਕਾ ਸਕਲ ਚਲਾਵੈਂ'। ਸ਼੍ਰੀ ਹਰਿਰਾਇ ਬਖਾਨਨ ਫੇਰੀ। 'ਇਨ ਕੋ ਤਿਤਨੀ ਅਹੈ ਘਨੇਰੀ ॥ ੩੮ ॥ ਛਿਤ ਥੋਰੀ ਮੈਂ ਸਕਲ ਕਮਾਵੈਂ। ਹਮ ਬਰਕਤ ਤਿਸ ਮਹਿਂ ਬਹੁ ਪਾਵੈਂ। ਸਹਤ ਕੁਟੰਬਨਿ ਹੁਇ ਗੁਜ਼ਰਾਨ। ਤਿਸ ਮਹਿਂ ਤੇ ਹੁਇ ਅੰਨ ਮਹਾਨ' ॥ ੩੯ ॥ ਸੁਨਿ ਕੌਰੇ ਬੋਲੇ ਗੁਰ ਪਾਹੀ। 'ਹਮ ਅਵਨੀ ਦੇਵਹਿਂ ਕਿਮ ਨਾਹੀ । ਹਲ ਕੀ ਮੁਖੀ ਅੱਗ੍ਰ ਹੁਇ ਜਿਤੀ[3]। ਇਨ ਕੋ ਹਮ ਨਹਿਂ ਦੈਹੈਂ ਤਿਤੀ॥ ੪੦॥ ਬਸਹਿਂ ਸ਼ਰੀਕਾ ਫੇਰ ਕਮਾਵਹਿਂ। ਹੁਇ ਛਿਤ ਮਾਲਿਕ ਰਾਰ ਵਧਾਵੈਂ। ਧਾਂਤੇ ਅਬਿ ਜਬਾਬ ਕਹਿ ਦੇਹਿਂ। ਕਹੋਂ ਬਸਾਇ ਸਮ ਕੋ[4] ਕਰਿ ਲੈਹਿਂ॥੪੧॥ ਸਜਾਨੇ ਪੁਰਖਨਿ ਕੀ ਸਿਖ ਏਹੋ।—ਗ੍ਰਾਸ ਦੇਹੁ ਪਰ ਬਾਸ ਨ ਦੇਹੋ—'। ਇਮ ਉੱਤਰ ਦੈ ਤ੍ਰੁਸ਼ਨਿ ਰਹੇ।—ਨਹੀਂ ਦੇਤਿ—ਸਤਿਗੁਰ ਉਰ ਲਹੇ ॥ ੪੨ ॥ ਉਠਿ ਕਰਿ ਗਏ ਆਪਨੇ ਧਾਮ। ਸ਼੍ਰੀ ਹਰਿਰਾਇ ਕਰਨ ਬਿਸਰਾਮ। ਸੁਨ ਮਰੁਾਜ ਕੇ ਭਏ ਸਚਿੰਤ। ਅਪਨਿ ਬਾਸ ਬਹੁ ਥਲ ਚਿਤਵੰਤਿ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮਿ ਰਾਸੌ 'ਰਾਹਕਨਿ ਕੋ' ਪ੍ਰਸੰਗ ਬਰਨਨੋ ਨਾਮ ਅਸਟਮੋ ਅੰਸੂ ॥ ੮ ॥

੭. [ਮਰੁਾਜ ਕੇ ਤੇ ਕੌਰੇ ਰਾਹਕ]

ਦੋਹਰਾ ॥ ਭਈ ਪ੍ਰਭਾਤਿ ਮਰੁਾਜ ਕੇ ਮਿਲੇ ਪਰਸਪਰ ਬ੍ਰਿੰਦ। ਨਹਿਂ ਮਾਨੀ

---

[1]ਨਿਭਰ ਹੋਕੇ। [2]ਦੇਰ ਨੰਮ ਨਹੀਂ ਸਕੇ। [3]ਹਲ ਦੀ ਮੁਖੀ ਜਿੰਨੀ (ਭੂੰ)। [4]ਕਿਉਂ ਦਮਾਕੇ (ਅਪਣੇ) ਬਰੱਬਰ ਦੇ ਬਨਾ ਲਈਏ।

ਕੌਰਾਨਿ ਸਭਿ ਸ਼੍ਰੀ ਗੁਰ ਗਿਰਾ ਬਿਲੰਦ ॥ ੧ ॥ ਚੌਪਈ ॥ ਦਰਸ਼ਨ ਪਰਮ ਪਾਵਨੋ ਕਰਿ ਕੈ।ਪਦ ਅਰਬਿੰਦ ਸੀਸ ਕਹੁ ਧਰਿਕੈ। ਬੈਠੇ ਨਿਕਟਿ ਸਕਲ ਕਰ ਬੰਦਿ। ਕ੍ਰਿਪਾ ਦ੍ਰਿਸ਼ਟਿ ਸੋਂ ਪਿਖਤਿ ਮੁਕੰਦ ॥੨॥ ਅਵਿਨਿ ਲੋਨਿ ਕੋ ਸਕਲ ਪ੍ਰਸੰਗ। ਕਹਯੋ ਭਯੋ ਜਿਮ ਕੌਰਨਿ ਸੰਗ। ਸੁਨਿ ਕੈ ਦੀਨ ਹੋਇ ਕਰਿ ਭਨੈ। 'ਰਾਵਰ ਤੇ ਸਭਿ ਕਾਰਜ ਬਨੈ ॥ ੩ ॥ ਅਗਮ[1] ਹੋਇ ਬਹੁ ਸੁਗਮ ਕਰੈਤੇ। ਜਿਨਹਿ ਸੁਗਮ ਤਿਹ ਅਗਮ ਰਚੈਤੇ। ਨਹੀਂ ਆਸਰਾ ਦੂਸਰ ਕੋਈ। ਤੁਮਰੇ ਚਰਨ ਪਰਾਇਨ[2] ਹੋਈ॥੪॥ਹੋਇ ਉਪਾਇ ਸੁ ਦੇਹੁ ਬਤਾਈ। ਜਥਾ ਬਾਸ ਹਮ ਤੇ ਬਨਿਆਈ[3]। ਬਿਨਾ ਬਾਸ ਤੇ ਨਹਿੰ ਬਿਸ-ਰਾਮ। ਲਾਜ ਬਡ਼ਾਈ ਨਹਿੰ ਬਿਨ ਧਾਮ' ॥੫॥ ਸ਼੍ਰੀ ਹਰਿਰਾਇ ਗੁਰੂ ਸੁਨਿ ਕਾਨ। ਬਿਨਤੀ ਸਿੱਖਨਿ ਕੀਨਿ ਮਹਾਨ। ਭਏ ਦੀਨ ਸੇ ਚਾਹਤਿ ਧਰਨੀ। ਤਿਨ ਕੋ ਹਿਤ ਕੀ ਬਾਨੀ ਬਰਨੀ ॥੬॥ 'ਕਰਹੁ ਕੂਚ ਤੁਮ ਅਪਨੋ ਡੇਰਾ। ਲੈ ਕਰਿ ਸਰਬ ਸਾਥ ਇਕ ਬੇਰਾ। ਚਲਤਿ ਜਹਾਂ ਸੰਧਨਾ ਪਰ ਜਾਇ। ਤਹਿੰ ਡੇਰੇ ਕੋ ਲੇਹੁ ਟਿਕਾਇ ॥੭॥ ਰਚਹੁ ਸਦਨ ਸਭਿ ਗ੍ਰਾਮ ਬਸਾਵਹੁ। ਕਰਹੁ ਬਾਸ ਕੋ ਮਿਲਿ ਸੁਖ ਪਾਵਹੁ।ਤਹਾਂ ਬਿਘਨ ਜੋ ਹੋਇ ਤੁਮਾਰੇ।ਸਭਿ-ਗੁਰ ਹੁਇਂ ਸਹਾਇ, ਦੈਂ ਟਾਰੇ' ॥ ੮ ॥ ਇਮ ਸੁਨਿਕੈ ਸਗਰੇ ਕਰ ਬੰਦਿ। ਕੀਨਿ ਬੰਦਨਾ ਪਦ ਅਰਬਿੰਦ।ਮਾਨਯੋ ਹੁਕਮ ਸਿਦਕ ਉਰ ਧਾਰ।–ਸਫਲ ਕਾਜ ਹੁਇ–ਰਿਦੇ ਬਿਚਾਰਾ ॥੯॥ ਜਿਨ ਆਇਸੁ ਮਹਿੰ ਚੌਦਾਂ ਭੁਵਨਾਨਰ ਬਪੁਰੇ ਕੀ ਗਿਨਤੀ ਕਵਨ। ਗੁਰ ਤੇ ਹੋਇ ਬਿਸਰਜਨ ਚਲੇ। ਸਿਰਕੀ-ਬਾਸ ਲਾਦਿ ਕਰਿ ਭਲੇ॥੧੦॥ਮਾਰਗ ਚਲਤਿ ਦਿਵਸ ਕੋ ਟਾਰਾ।ਇਸਤ੍ਰੀ ਪੁਰਖ ਸਹਤ ਪਰਿਵਾਰਾ। ਗਮਨਤਿ ਜਬਿ ਸੰਧਨਾ ਪਰਿ ਗਈ। ਡੇਰਾ ਕਰਨਿ ਚਾਂਵ ਲਖਿ ਲਈ ॥੧੧ ॥ ਅਵਨੀ ਰਵਨੀ ਬਸਿਬੇ ਜੋਗ। ਕੀਨਿ ਬਿਲੋਕਨ, ਉਤਰੇ ਲੋਗ। ਅਬਿ ਮਰ੍ਯਾਜ ਕੋ ਗ੍ਰਾਮ ਜਹਾਂ ਹੈਂ। ਗੁਰੂ ਹੁਕਮ ਤੇ ਥਿਰੇ ਤਹਾਂ ਹੈ॥੧੨॥ ਕਰਜੋ ਜਾਮਨੀ ਮਹਿੰ ਬਿਸਰਾਮੁ। ਖਾਨ ਪਾਨ ਤੇ ਲੀਨਿ ਅਰਾਮੁ। ਭਈ ਪ੍ਰਭਾਤਿ ਧਾਮ ਜਿਮ ਹੋਇ। ਤਿਮ ਬਿਚਾਰ ਕਰਿ ਉਤਰੇ ਸੋਇ ॥੧੩॥ ਜੈਤ ਪਿਰਾਨਾ ਰਾਹਕ ਰਹੈ। ਮਾਲਕ ਤਿਸ ਅਵਿਨੀ ਕੋ ਅਹੈ। ਜਿਸ ਕੇ ਸਮ ਦੂਜਾ ਬਲਵਾਨ ਨ। ਪਕਰਹਿ ਪਾਨਨ ਤੇ ਪੰਚਾਨਨ[4] ॥੧੪ ॥ ਤਿਸ ਨੇ[5] ਇਨ ਕੀ ਸੁਧ ਸਭਿ ਸੁਨੀ। 'ਬਸਿਬੇ ਹਿਤ

[1]ਕਠਨ। [2]ਆਸਰੇ। [3]ਜਿਵੇਂ ਸਾਡਾ(ਕਿਤੇ)ਵਾਸਾ ਹੋ ਜਾਵੇ। [4]ਦੰਦਾਂ ਨਾਲ ਫੜੇ। [5]ਭੁਖ ਨੇਤ ਨੇ।

ਆਵਨੀ ਚਹਿੰ ਘਨੀ।ਕਾਲਾ ਕਰਮਚੰਦ ਜੋ ਰਾਹਕ। ਮੁਖਿ ਮਰੁਾਜ ਕੇ ਮਹਿੰ ਮਹਿ ਗਾਹਕ[1]"॥੧੫॥ਅਪਨੋ ਮਾਨੁਖ ਤੁਰਤ ਪਠਾਯੋ।'ਇਹਾਂ ਨ ਠਹਿਰਹੁ' ਭਾਖਿ ਸੁਨਾਯੋ। 'ਮੈਂ ਬੈਠਨੋ ਮਾਲਕ ਨਿਜ ਧਰਨੀ। ਕਰੌਂ ਸੰਭਾਰਨਿ ਜਨੋਂ ਨਿਜ ਭਰੁਨੀ ॥ ੧੬ ॥ ਬਿਨਾਂ ਬਿਲੰਬ ਕੂਚ ਕਰਿ ਜਾਵਹੁ। ਆਨ ਥਾਨ ਕਿਤ ਥਾਸ ਬਸਾਵਹੁ। ਨਾਂਹਿ ਤ ਮੈਂ ਚਢਿ ਕੈ ਚਲਿ ਆਵਹੁੰ। ਲਰੈ ਹਨੌਂ ਨਭੁ ਲੂਟ ਮਚਾਵਹੁੰ॥੧੭॥ ਅਪਨੀ ਸੀਮ ਨਿਕਾਸੋਂ ਸਾਰੈ[2]। ਜੋ ਅਰ ਪਰਹਿੰ ਲਖਹੁ ਸੋ ਮਾਰੈ'। ਇੱਤਯਾਦਿਕ ਭੇਜਨੋ ਕਹਿ ਭਏ। ਆਧੋ ਨਰ ਬੈਠੇ ਜਹਿੰ ਸਭੈ॥੧੮॥ਕਹੀ ਜੈਤ ਕੀ ਸਕਲ ਸੁਨਾਈ।'ਕਯੋਂ ਤੁਮ ਉਭਰਿ ਪਰੇ ਇਸ ਥਾਂਈ ? ਨਹਿੰ ਬੂਝਨੋ ਨਹਿੰ ਆਇਸੁ ਲਈ। ਰਿਦੇ ਢੀਠਤਾ ਕਯੋਂ ਕਰਿ ਭਈ ? ॥ ੧੯ ॥ ਲਖਹੁ ਕਿ ਨਹੀਂ ਜੈਤ ਕੋ ਜ਼ੋਰ ? ਜਿਸ ਕੇ ਸਮ ਨਹਿੰ ਜਗ ਮੈਂ ਔਰ। ਬੀਰ ਸੈਂਕਰੇ ਹੇਰਤਿ ਭਾਜੈ। ਲਰ ਨਹਿੰ ਸਕਹਿੰ ਭਜੈਂ ਕੁਲ ਲਾਜੈ' ॥੨੦॥ ਕਾਲੋ ਕਹਯੋ 'ਬਿਸਾਲ ਮਹੀ ਹੈ[3]'। ਸੁਨਯੋ ਜੈਤ ਬਲਵਾਨ ਸਹੀ ਹੈ। ਹਮ ਬਿਰੋਧ ਨਹਿੰ ਸਕਹਿੰ ਕਮਾਇਤਿਹ ਸਮਸਰਭਾ ਪਾਇ ਨ ਜਾਇ ॥ ੨੧ ॥ ਸ਼੍ਰੀ ਹਰਿਰਾਇ ਗੁਰੂ ਸਭਿ ਜਗ ਕੇ। ਤਿਨ ਕੇ ਰਹੈਂ ਆਸਰੇ ਲਗਿ ਕੇ। ਕਰਯੋ ਹੁਕਮ ਹਮ ਕੋ ਇਸ ਥਾਨ। ਰਚਨਿ ਸਦਨ ਹਿਤ ਬਠ ਆਨਿ ॥੨੨॥ ਜਾਚੀ ਦੇਹੁ, ਅਧਿਕ ਛਿਤ ਅਹੈ[4]। ਸਮੈ ਬਿਤਾਵਹਿੰ ਹਮ ਇਤ ਰਹੈ। ਇਕ ਤੌ ਗੁਰੂ ਹੁਕਮ ਕੋ ਮਾਨੈਂ। ਦੂਜੇ ਹਮ ਪਰ ਕਰਹੁ ਅਸਾਨੋ ॥੨੩॥ ਅਪਰ ਬਸਹਿੰ ਜਿਮ ਹੁਇ ਅਨੁਸਾਰੀ। ਤਿਮ ਹਮ ਰਹੈਂ ਸਦਾ ਹਿਤ ਧਾਰੀ'। ਸੁਨਤਿ ਦੂਤ ਢਿਗ ਜੈਤ ਗਯੋ ਹੈ।ਇਨ ਕੋ ਕਹਨੋ ਸੁਨਾਇ ਦਯੋ ਹੈ ॥ ੨੪ ॥ 'ਸ਼੍ਰੀ ਹਰਿਰਾਇ ਬਿਲੰਦ ਬਲੀ ਹੈਂ। ਪੋਰੀ ਮੀਰੀ ਧਰੈਂ ਭਲੀ ਹੈਂ।ਭਏ ਸਹਾਇਕ,ਥਾਨ ਬਤਾਯੋ।ਸੋ ਚਾਹਤਿ ਹੈਂ ਇਨਹੁੰ ਬਸਾਯੋ' ॥੨੫॥ ਕਹੈ ਜੈਤ 'ਗੁਰ ਛੀਨਸਿ ਕਾਹੂ[5]। ਚਹੈਂ ਬਸਾਯੋ ਹਮ ਛਿਤ ਮਾਹੂ। ਸੋ ਮੈਂ ਦੇਤਿ ਨਹੀਂ ਕਿਸ ਰੀਤਿ। ਨਹੀਂ ਸਹਾਰੈਂ ਅਸ ਬਿਪਰੀਤ॥੨੬॥ਅਬਿਕੋ ਜਾਹੁ ਦੇਹੁ ਸਮੁਝਾਇ।ਭਲਾਚਹਹੁ ਨਿਜ ਤੌ ਚਢਿ ਜਾਇੰ।ਆਨ ਥਾਨ ਖੋਜਹੁ ਹਿਤ ਬਾਸ। ਰਚੀਅਹਿ ਜਹਾਂ ਨਚਿੰਤ ਅਵਾਸ'

---

[1]ਮਰੁਾਜ ਕਿਆਂ ਵਿਚੋਂ ਮੁਖੀ ਪ੍ਰਿਥਵੀ ਦਾ ਗਾਹਕ (ਕਾਲਾ ਤੇ ਕਰਮ ਚੰਦ) ਹੈ, (ਇਹ ਟੁਣਕੇ)। [2]ਸਾਰਿਆਂ ਨੂੰ ਦੱਦ ਵਿਚੋਂ ਕੱਢ ਦਿਆਂਗਾ। [3]ਜ਼ਮੀਨ ਬਹੁਤ ਹੈ (ਨੇੜ ਪਾਸ)। [4]ਜ਼ਮੀਨ ਬਥੇਰੀ ਪਈ ਹੈ ਮੰਗੀ ਦੇਈ ਦੇ ਦੇਵੋ। [5]ਗੁਰੂ ਜੀ ਕਿਸੇ ਦੀ (ਜ਼ਮੀਨ) ਦੋਹ ਕੇ।

॥੨੭॥ ਆਇ ਦੂਤ ਪੁਨ ਸਕਲ ਸੁਨਾਈ। ਕਾਲੇ ਆਦਿਕ ਚਿੰਤ ਉਪਾਈ। –ਮਹਾਂ ਬਲੀ ਇਹ ਬਸਨਿ ਨ ਦੈਹੈ। ਹਮਰੋ ਬੈਰ ਨਹੀਂ ਨਿਬਹੈ ਹੈ–॥੨੮॥ ਹੋਇ ਦੀਨ ਗੁਰ ਕੇ ਢਿਗ ਆਏ। ਹਾਥ ਜੋਰਿ ਕਰਿ ਸੀਸ ਨਿਵਾਏ। ਬੈਠਤਿ ਅਪਨੀ ਅਰਜ਼ ਗੁਜ਼ਾਰੀ। 'ਸੁਨਹੁ ਪ੍ਰਭੂ! ਜਿਮ ਜੈਤ ਉਚਾਰੀ ॥ ੨੯ ॥ ਭਈ ਸੰਝ ਤੁਮ ਹੁਕਮ ਚਿਤਾਰਾ। ਪਿਖਿ ਸਥਾਨ ਕੋ ਸਿਵਰ ਉਤਾਰਾ। ਜੈਤ ਪਿਰਾਣੇ ਕੀ ਛਿਤ ਸੋਇ। ਸੁਨਿ ਨਰ ਭੇਜਨੋ ਰਿਸ ਮੈਂ ਹੋਇ॥੩੦॥–ਲੈਹੋਂ ਲੂਟ ਨਭੁਰ ਉਠਿ ਜੱਧੈ। ਆਨ ਸਥਾਨ ਬਾਸ ਕੌ ਕੱਧੈ–। ਲਿਯੋ ਆਪ ਕੌ ਨਾਮ ਨ ਮਾਨਾ। ਲਰਿਬੇ ਹੇਤ ਦ੍ਵੈਸ਼ ਕੋ ਠਾਨਾ' ॥੩੧ ॥ ਸੁਨਿ ਗੁਰ ਕਹਨੋ 'ਧਰਹੁ ਉਤਸਾਹੁ। ਹਤਹੁ ਜੈਤ ਕਰਿ ਬਲ ਰਣ ਮਾਂਹੁ। ਉਰ ਤੇ ਕਾਤੁਰਤਾ ਅਬਿ ਤਜਾਗਹੁ। ਕਰਿ ਪੁਰਸ਼ਾਰਥ ਕੌ ਹਿਤ ਲਾਗਹੁ ॥ ੩੨ ॥ ਅਪਨਿ ਗ੍ਰਾਮ ਕੋ ਲੇਹੁ ਬਸਾਈ। ਚਢਿ ਆਵਹਿ ਕੌ ਕਰਹੁ ਲਰਾਈ'। ਕਾਲਾ ਕਰਮਚੰਦ ਤੇ ਆਦਿ। ਕਹਨੋ 'ਕਹਾਂ ਬਨਿ ਆਵਹਿ ਬਾਦ ॥ ੩੩ ॥ ਜੈਤ ਮਹਾਂ ਪ੍ਰਾਕ੍ਰਮ ਕੇ ਸੰਗ। ਜਿਸ ਕੇ ਸਮ ਨਹਿੰ ਅਪਰ ਸੂਬੰਗ[1]। ਗਜ ਸੋਂ ਭਿਰਨਿ ਸਮਰਥ ਬਿਸਾਲਾ। ਇਕਲੋ ਕੇਹਰਿ ਹਤਹਿ ਕਰਾਲਾ[2]॥੩੪॥ ਸਭਿ ਸ਼ੱਤ੍ਰੁ ਜਿਸ ਤੇ ਭੈ ਮਾਨੈਂ। ਨਹਿੰ ਸਨਮੁਖ ਹ੍ਵੈ ਰਣ ਕੌ ਠਾਨੈਂ। ਸਗਰੇ ਦੇਸ਼ ਬਿੰਦਤਿ ਬਲਵੰਤਾ। ਬਰਛੀ ਤੀਛਨ ਹਾਥ ਧਰੰਤਾ ॥ ੩੫॥ ਜਿਸ ਲਗਿ ਪਹੁੰਚਹਿ, ਜਿਯਤਿ ਨ ਫੇਰ। ਇਮ ਘਾਲਹਿ ਘਮਸਾਨ ਘਨੇਰ। ਤਿਸ ਏਕਲ ਕੇ ਆਗੇ ਬ੍ਰਿੰਦ। ਭਾਜਤਿ ਹੈਂ ਤਜਿ ਲਾਜ ਬਿਲੰਦ ॥ ੩੬॥ ਜੈਤ ਅਗਾਰੀ ਹਮ ਹੈਂ ਕਹਾਂ। ਜਿਸ ਕੀ ਧਾਂਕ ਸੁਨੀ ਜਹਿੰ ਕਹਾਂ'। ਇਸ ਪ੍ਰਕਾਰ ਜਬਿ ਕਰੀ ਬਡਾਈ। ਸਤਿਗੁਰ ਪੂਛਤਿ ਭੇ ਤਿਨ ਭਾਂਈਂ ॥ ੩੭ ॥ ਪੰਕਸ ਕਾਰਨ ਤੇ ਬਡ ਬਲਵਾਨਾ ?। ਭਯੋ ਜੈਤ ਕੇ ਦੇਹ ਮਹਾਨਾ। ਸੋ ਹਮਕੋ ਸਭਿ ਦੇਹੁ ਸੁਨਾਈ। ਜਿਸ ਤੇ ਰਿਪੁ ਪਲਾਇੰ ਸਮੁਦਾਈ ॥ ੩੮ ॥ ਤ੍ਰਾਸ ਮਾਨਿ ਤੁਮ ਥਿਰਹੁ ਨ ਆਗੇ। ਬਿਨਾ ਲਰੇ ਚਾਹਤਿ ਹਹੁ ਭਾਗੇ। ਤੁਮਰੋ ਬਸਿਬੋ ਭੀ ਕਿਮ ਹੋਇ। ਕਹਿ ਸਮੁਝਾਵਹੁ ਸਭਿ ਹੀ ਸੋਇ ॥ ੩੯ ॥ ਪੁਨ ਉਪਾਇ ਹਮ ਕਰਹਿੰ ਤੁਮਾਰਾ। ਚਹੈਂ ਬਸਾਯਹੁ ਗ੍ਰਾਮ ਉਦਾਰਾ'[3]। ਕਾਲਾ ਕਰਮਚੰਦ ਸੁਨਿ ਤਬੈ। ਗੁਰ ਢਿਗ ਚਹਿੰ ਪ੍ਰਸੰਗ ਕਹਿ ਸਬੈ॥੪੦॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮਿ ਰਾਸੇ 'ਕੂਮ ਮਰਾਯਜਵੋਂ' ਪ੍ਰਸੰਗ ਬਰਨਨੋ ਨਾਮ ਸਪਤਮੋ ਅੰਸੁ ॥ ੭ ॥

[1]ਸਭ ਤਨ੍ਹਾਂ ਲਘ। [2]ਭੁਜਾਲਕ। [3]ਦੱਤਾ।

੮. [ਜੈਤ ਪਿਰਾਣਾ ਵੱਲ]।

ਦੋਹਰਾ ॥ ਕਹਿੰ ਮਰ੍ਹਾਜ ਕੇ ਬੋਦ ਕਰ 'ਸੁਨਹੁ ਪ੍ਰਭੂ ਸੁਖਦਾਇ! ਜੈਤ ਪਿਤਾਲੈ ਜਨਮ ਕੀ ਭਈ ਕਥਾ ਜਿਸ ਭਾਇ ॥ ੧ ॥ ਚੌਪਈ ॥ ਜਿਸ ਨਿਸ ਮਹਿੰ ਗ੍ਰਭ ਧਾਰਨਿ ਕੀਨਾ। ਤਰੁਨੀ ਇਸ ਕੀ ਮਾਤ ਨਵੀਨਾ। ਪਤਿ ਸੋਂ ਭਈ ਮੰਜੋਗਨਿ ਰਾਤੀ।ਕਰੈ ਬਿਲਾਸ ਜਾਗ ਬਹੁ ਭਾਂਤੀ॥੨॥ ਜਾਮ ਜਾਮਨੀ ਜਾਬ ਰਹਿ ਗਈ। ਪਰੀ ਮੰਚ ਨਿੰਦ੍ਰਾ ਬਸਿ ਭਈ। ਊਪਰ ਕੋਠੇ ਸੁਪਤ ਪਰੀ ਹੈ। ਸਗਰੀ ਰਾਤ ਬਿਤੀਤ ਕਰੀ ਹੈ ॥ ੩ ॥ ਭਟ ਭਲਾਊ ਕੇ ਘਰ ਮਹਿੰ ਰਹੈਂ[1]। ਨੀਰ ਸੰਗ ਸਭ ਪੂਰਨ ਅਹੈ। ਸੂਰਜ ਉਦੈ ਹੋਨਿ ਕੋ ਕਾਲਾ। ਆਇ ਕੇਹਰੀ ਏਕ ਕਰਾਲਾ ॥ ੪ ॥ ਇਕ ਦਿਸ਼ਿ ਗ੍ਰਾਮ ਦੁਤਿਯ ਦਿਸ਼ਿ ਸੋਇ[2]। ਆਧੇ ਸ਼ੇਰ ਤ੍ਰਿਖਾਤੁਰ ਹੋਇ। ਜਲ ਕੋ ਪਾਨ ਕਰਨੈ ਮਨ ਭਾਵਾ। ਪੁਨ ਗਰਜਨੈ ਬਡ ਸ਼ਬਦ ਸੁਨਾਵਾ ॥੫॥ ਜੈਤ ਮਾਤ ਸੁਪਤੀ ਤਬਿ ਜਾਗੀ। ਔਚਕ ਉਤਹਿ ਦੇਖਿਬੇ ਲਾਗੀ। ਰਵਿ ਪ੍ਰਤਿਬਿੰਬ[3] ਪਰਨੈ ਜਲ ਮਾਂਹੀ। ਦੂਸਰ ਸ਼ੇਰ ਖਰੋ ਬਡ ਤਾਂਹੀ ॥੬॥ਨੈਨ ਉਘਾਰਿ ਪ੍ਰਥਮ ਦੇ ਹੇਰੇ। ਦੋਨਹੁੰ ਕੇ ਮੁਖ ਲਗੀ ਸਵੇਰੇ। ਧੀਰਜ ਧਰੇ ਦੇਖਤੀ ਰਹੀ। ਇਤ ਉਤ ਦ੍ਰਿਸ਼ਟਿ ਸੁ ਟਾਰੀ ਨਹੀਂ ॥ ੭ ॥ ਤਿਸ ਕਾਰਨ ਤੇ ਗਰਭ ਮਝਾਰਾ। ਭਯੋ ਬਲੀ ਅਰੁ ਸੂਰ ਉਦਾਰਾ। ਲਰਹਿ ਹਜ਼ਾਰਨਿ ਕੇ ਸੰਗ ਸੋਈ।ਧੀਰ ਨ ਧਰਹਿ ਅਗਾਰੀ ਕੋਈ ॥੮॥ ਤਿਸ ਕੇ ਸੰਗ ਲਰਹਿੰ ਹਮ ਕੈਸੇ। ਜਿਸ ਤੇ ਤ੍ਰਾਸ ਧਰਹਿੰ ਸਭ ਐਸੇ। ਹਮ ਤੇ ਨਹਿੰ ਸਮਸਰਤਾ ਹੋਇ। ਨਰਾਨ ਮਾਰਿ ਕਰਿ ਲੂਟਹਿ ਸੋਇ*[4] ॥ ੯ ॥ ਸ਼੍ਰੀ ਹਰਰਾਇ ਸੁਨੀ ਸਭਿ ਗਾਥਾ। ਕਹਨੈ ਬਾਕ ਕਾਲੇ ਕੇ ਸਾਥਾ। 'ਨਸ਼ਚੇ ਮਹਾਂ ਬਲੀ ਸ ਅਹੈ।।ਜਸ ਤੇ ਡਰ ਕਰ ਸਗਰੇ ਰਹੈਂ ॥ ੧੦॥ਹਮ ਚਾਹਤ ਹੈਂ ਤੁਮਾਹਿ ਬਸਾਧ।।ਨਫਲ ਨ ਹੋਇ ਬਾਕ ਜੋ ਗਾਧੇ। ਸਭ ਮਾਨਵ ਜੋਧਾ ।ਮਾਲ ਕਰਕੰਲਰਹੁ ਜੈਤ ਸੋਂ ਪ੍ਰਾਕ੍ਰਮ ਧਾਰਕੈ ॥੧੧॥ ਜਾਬ ਰਣ ਮਾਹਿੰ ਚਾਲਾਹਿੰ ਹਾਥਆਰੇ। ਤਾਬ ਸਹਾਇ ਹਮ ਹੋਹਿੰ ਤੁਮਾਰੇ। ਹਤਹੁ ਜੈਤ ਕਾਰਜ ਕਰ ਲਾਜੈ। ਬਿਨ ਚਿੰਤਾ ਪੁਨ ਬਾਸ ਕਰਾਜੈ ॥੧੨॥ ਸਭ ਆਵਨੀ ਬਾਰਾਨ ਕੀ ਅਹੈ। ਰਣ ਕਰਤਾ ਭੋਗਾਹ ਇਸ ਲਹੈ।

---

[1](ਇਕ) ਭਲਾਊ ਦੇ ਕੈਵੇ ਘਰ ਸੀ (ਜਿਸ) ਵਿਚ (ਉਹ) ਰਹਿੰਦੇ ਸਨ। [2]ਭਾਵ ਸ਼ੇਰ। [3]ਪ੍ਰਤਿਬਿੰਬ ਅਰਥ। *ਇੱਥੋਂ ਪਤਾ ਲਗਦਾ ਹੈ ਕਿ ਜੈਤ ਨੇ ਕੇਵਲ ਪ੍ਰਮਾ ਸੀ ਪਰ ਲੁਟੇਰਾ ਤੇ ਖੂਨੀ ਵੀ ਸੀ।

ਕਰਤਿ ਜੁੱਧ ਜੇ ਮਰਿ ਕਰਿ ਜਾਹਿ। ਭੁਗਤਹਿ ਸੁਖਨਿ ਸੁਰਗ ਕੇ ਮਾਂਹਿ॥ ੧੩॥ ਜੀਵਤਿ ਰਹੈ ਅਵਨਿ ਕੇ ਮਾਲਿਕ। ਬਸਨਹਾਰ ਭੀ ਹੁਇ ਭਿਸ ਭਾਲਕ[1]। ਇਉਂ ਮਹਿੰਮਾ ਰਣ ਕੀ ਬਡ ਜਾਨਹੁ। ਹੋਇ ਸੁਦੇਤ ਜੈਤ ਕੋ ਹਾਨਹੁ॥ ੧੪॥ ਅੰਗ ਸੈਗ ਹਮ ਰਹੈਂ ਤੁਮਾਰੇ। ਕਰਿ ਉਤਸਾਹ ਲੇਹੁ ਰਿਪੁ ਮਾਰੇ। ਨਹੀਂ ਤ੍ਰਾਸ ਕੋ ਮਨ ਮਹਿੰ ਧਾਰਹੁ। ਸਮੁਖ ਜੁ ਆਇ ਸ਼ਸਤ੍ਰ ਗਹਿ ਮਾਰਹੁ'॥੧੫॥ਇਮਕਹਿ ਬਾਰ ਬਾਰਗੁਰਪੂਰੇ।ਕਾਲੇ ਆਦਿ ਕਰੇ ਸਭਿ ਮੂਰੇ। ਭਉ ਦੀਨ ਹ੍ਵੈ ਜੋਰਤਿ ਹਾਥ। 'ਸ਼੍ਰੀ ਗੁਰ ਬਨਹੁ ਆਪ ਜੇ ਨਾਥ॥ ੧੬॥ ਭੋ ਹਮ ਮਾਰ ਸਕਹਿੰ ਰਿਪੁ ਭਾਰੇ। ਤੁਮਰੇ ਬਲ ਭਰੋਸ ਉਰ ਧਾਰੇ। ਤਿਸ ਆਗੇ ਹਮ ਕੁਛ ਨਹਿੰ ਅਹੈਂ। ਕ੍ਰਿਪਾ ਆਪ ਕੀ ਤੇ ਪਦ ਲਹੈਂ'॥ ੧੭॥ ਕਰਿ ਮਸਲਤ ਲਰਿਬੇ ਕੀ ਭਬੈ।ਸਤਿਗੁਰ ਚਰਨ ਬੰਦਿਕਰਿ ਸਬੈ।ਅਪਨੇ ਡੇਰੇ ਮਹਿੰ ਚਲਿ ਗਏ। ਸਾਵਧਾਨ ਸ਼ਸਤ੍ਰਨਿ ਜੁਤਿ ਭਏ॥੧੮॥ਦੂਤ ਜੈਤ ਕੋ ਤਬਿ ਚਲਿ ਆਏ।'ਤੁਮਹਿ ਉਠਾਵਨਿ ਮੋਹਿ ਪਠਾਏ:-।—ਜੇ ਕਰਿ ਚਲੋ ਜਾਹੁ ਗੇ ਆਜ। ਬਚਹਿ ਪ੍ਰਾਨ ਜੁਤਿ ਸਰਬ ਸਮਾਜ॥ ੧੯॥ ਨਾਂਹਿ ਤ ਮੈਂ ਚਢਿ ਐ ਹੌਂ ਕਾਲੀ। ਲੁਟ ਲੈਹਿ ਹੌਂ ਵਸਤੁ ਬਿਸਾਲੀ—। ਸੁਧ ਹਿਤ ਮੈਂ ਆਏ ਲਖਿ ਲੇਹੋ। ਲਰਹੁ ਕਿ ਅਵਨੀ ਕੋ ਤਜਿ ਦੇਹੋ?'॥੨੦॥ਸੁਨਿ ਕਾਲੇ ਤਬਿ ਤਾਂਹਿ ਸੁਨਾਯਹੁ। 'ਹਮ ਚਾਹਤਿ ਇਤ ਗ੍ਰਾਮ ਬਸਾਯਹੁ।ਗੁਰੁ ਹੁਕਮ ਤੇ ਬੈਠੇ ਜਾਨਹੁ। ਨਾਹਕ ਦ੍ਵੇਸ਼ ਕਹਾਂ ਤੁਮ ਠਾਨਹੁ॥ ੨੧॥ ਜੇ ਨਹਿੰ ਜੈਤਿ ਬੈਠਿਬੇ ਦੇਹ। ਤੌ ਹਮ ਸਨਮੁਖ ਲੇਹਾ ਲੇਹਿੰ[2]—ਨਿਤ ਨਿਰਬਲ ਕੋ ਬਲ ਗੁਰ ਅਹੈਂ[3]—। ਬਿਦਤਿ ਬਾਤ ਇਹ ਸਭਿ ਜਗ ਕਹੈ॥੨੨॥ਭੁਜ ਬਲ ਕੋ ਭਰੋਸ ਹੈ ਤਾਂਹੀ। ਹਮਹਿੰ ਆਸਰੋ ਗੁਰ ਪਗ ਕਾ ਹੀ। ਲਰਿਬੇ ਆਇ ਤ ਸਨਮੁਖ ਲਹੈਂ। ਗੁਰ ਪ੍ਰਤਾਪ ਤੇ ਰਣ ਕੋ ਕਰੈਂ'॥ ੨੩॥ ਸੁਨਤਿ ਦੂਤ ਤੂਰਨ ਤਬਿ ਗਏ। ਜੈਤ ਸਾਥ ਸਭਿ ਉਚਰਤਿ ਭਏ।'ਲਰਿਬੇ ਕਹੁ ਥਾਨ ਬੈਠੇ ਤਯਾਰ। ਅਪਨੇ ਗੁਰੁ ਆਸਰਾ ਧਾਰਿ॥੨੪॥ ਅਵਨੀ ਤਜਹਿੰ ਨਹੀਂ ਅਬਿ ਸੋਇਹਤਹਿੰ ਕਿ ਅਪਨਿ ਪ੍ਰਾਨ ਦੇਂ ਖੋਇਜਿਮਹੁਇ ਪਿਤਾ ਪਿਤਾਮੇ ਧਰਾ[4]। ਤਿਮ ਬੈਠੇ ਮਨ ਮਹਿੰ ਹਠ ਧਰਾ॥੨੫॥ ਲਰਹੁ ਮੰਘਾਰਹੁ ਤੌ ਛਿਤ

---

[1]ਤੇ (ਧਰਤੀ ਤੇ) ਵੱਸਣ ਵਾਲੇ ਬੀ ਤਿਸ ਦੇ ਅਧੀਨ ਹੁੰਦੇ ਹਨ। [2]ਭਾਵ ਲੜਾਂਗੇ। [3]ਸਦਾ ਨਿਰਬਲਾਂ ਵੱਲ ਹੀ ਗੁਰੂ ਜੀ ਹੁੰਦੇ ਹਨ। (ਅ) ਨਿੱਤ ਦੇ ਨਿਰਬਲਾਂ ਨੂੰ ਗੁਰਾਂ ਦਾ ਬਲ ਹੁੰਦਾ ਹੈ। [4]ਜ਼ਮੀਨ।

ਲੋਹੂ। ਧਰਹੁ ਛਿਮਾ ਤਿਨ ਬਸਿਬੇ ਦੇਹੂ'। ਸੁਨਤਿ ਜੈਤ ਮਨ ਕੋਪ ਉਪਾਯੋ। 'ਕੋ ਅਸ, ਮਮ ਛਿਤ ਪਗ ਜਿਨ ਪਾਯੋ ॥ ੨੬ ॥ ਸੁਨਜੋਂ ਕਿ ਨਹੀਂ ਜਥਾ ਥਲ ਮੇਰਾ। ਸਮੁਖ ਨ ਹੋਤਿ ਹੁਤੋ ਜੇ ਹੇਰਾ[1]। ਥਸਤ੍ਰ ਸ਼ਸਤ੍ਰ ਆਨਹੁੰ ਅਬਿ ਮੋਰਾ। ਜ਼ੀਨ ਸਜਾਇ ਚਪਲ ਬਲਿ ਘੋਰਾ' ॥ ੨੭ ॥ ਇਮ ਕਹਿ ਸਭਿ ਨਰ ਕਰਿ ਕੈ ਭਨਾਰੀ।ਭ੍ਰਾਤਾਦਿਕ ਜੋ ਆਯੁਧ ਧਾਰੀ।ਲਰਨਿ ਹੇਤੁ ਥਜਵਾਯਸਿ ਫੋਲੂ। ਥਲ ਹੰਕਾਰ ਕੇ ਕਹਿ ਕਰਿ ਬੋਲੂ ॥ ੨੮ ॥ ਨਿਕਸਜੋ ਵਹਿਰ ਗ੍ਰਾਮ ਤੇ ਠਾਢੋ। ਲਰਿਬੇ ਹੇਤੁ ਚਾਉ ਚਿਤ ਬਾਢੋ। ਤੋਮਰ ਸ਼ਕਤੀ ਗਹਿ ਸ਼ਮਸ਼ੇਰ। ਸਿਪਰ ਤੁਪਕ ਜੋਧਾ ਸਮ ਸ਼ੇਰ ॥ ੨੯ ॥ ਢੋਲ ਬਜਾਵਤਿ ਚਾਲਿ ਉਤਾਲੇ। ਬੋਲਤਿ ਗਰਬ ਬਿਸਾਲ ਕਰਾਲੇ। ਕਾਲੇ ਕਰਮ ਚੰਦ ਸੁਧ ਪਾਈ। ਤੁਰਤ ਤਯਾਰ ਭੇ ਹੋਤੁ ਲਰਾਈ ॥੩੦॥ ਗਮਨੇ ਗਹਿ ਗਹਿ ਸ਼ਸਤ੍ਰ ਅਗਾਰੀ। ਏਕ ਟੇਕ ਸਤਿਗੁਰ ਕੀ ਧਾਰੀ। ਸ਼੍ਰੀ ਹਰਿਰਾਇ ਨਾਮ ਕੋ ਲੈ ਕੈ। ਨਿਕਸੇ ਵਹਿਰ ਕੋਪ ਮਨ ਤੈ ਕੈ[2] ॥੩੧॥ ਚਿਤਵਹਿੰ ਜੈਤ ਓਜ ਕੋ ਸਾਰੇ। 'ਕਹਹੁ ਕੌਨ ਜੋ ਤਿਸੈ ਸੰਹਾਰੇ। ਪਕੜੇ ਸ਼ਕਤਿ ਖੜਗ ਜਥਿ ਜਾਵੈ। ਨਿਜ ਤਨ ਸ਼ਸਤ੍ਰ ਖਾਇ ਅਰੁ ਘਾਵੈ ॥ ੩੨ ॥ ਤਿਸ ਕੈ ਬਨਹਿੰ ਸਹਾਇਕ ਸਾਰੇ। ਮਿਲਿ ਬਲ ਕਰਹੁ ਤੁਰਤ ਲਿਹੁ ਮਾਰੇ'। ਕਹਿ ਸੁਨਿ ਕੈ ਧਾਰੀ ਸਭਿ ਮੌਨ। ਪ੍ਰਥਮ ਅਗਾਰੀ ਅਰਹਿ ਸੁ ਕੌਨ ॥ ੩੩ ॥ ਧੀਰਜ ਸਭਿ ਕੈ ਰਿਦੈ ਬਿਨਾਸਾ। ਰਿਪੁ ਬਲ ਸ਼ਕਤੀ ਤੇ ਥਡ ਤ੍ਰਾਸਾ। ਸ਼੍ਰੀ ਹਰਿਰਾਇ ਕੇਰ ਧਰਿ ਆਸਾ। ਸਭਿ ਮਹਿੰ ਕਾਲੇ ਬਾਕ ਪ੍ਰਕਾਸ਼ਾ ॥ ੩੪ ॥ 'ਗੁਰੂ ਬਾਕ ਪਰ ਮੋਹਿ ਪ੍ਰਤੀਤ। ਨਿਸ਼ਚੈ ਹੋਇ ਹਮਹੁੰ ਕੀ ਜੀਤ। ਬਨਹਿੰ ਸਹਾਇਕ ਜੈਤ ਸੰਘਾਰੋਂ। ਅਪਨੋ ਬਿਰਦ ਬਿਸਾਲ ਸੰਭਾਰੋਂ ॥੩੫॥ਮੈਂ ਸਭਿ ਤੇ ਆਗੇ ਹੁਇ ਲਰੋਂ। ਹਤੋਂ ਜੈਤ ਕੋ ਕੈ ਅਬਿ ਮਰੋਂ। ਤੁਮ ਸਭਿ ਭ੍ਰਾਤਾ ਬਨਹੁ ਸਹਾਇਕ। ਸਨਮੁਖ ਹੋਇ ਹਤਬੁ ਖਗ ਸਾਧਕ[3]' ॥੩੬॥ ਇਮ ਕਾਲੇ ਕੀਨਸਿ ਉਤਸ਼ਾਹੁ। ਚਲੇ ਚੌਂਪ ਕਰਿ ਸਭਿ ਚਿਤ ਮਾਂਹੁ। ਖਰੇ ਦੂਰ ਕੁਛ ਤੁਪਕ ਚਲਾਈ। ਲਰਤਿ ਪਰਸਪਰ ਭੇ ਅਗਵਾਈ ॥ ੩੭ ॥ ਦੇਖਿ ਜੁੱਧ ਕੌ ਕ੍ਰੱਧੜਿ ਭਾਰੀ। ਊਚੇ ਬੋਲਿ ਜੈਤ ਅਹੰਕਾਰੀ। ਗਹਿ ਕਰਿ ਬਰਛੀ ਤੀਛੱਨ ਭੀਛਨ। ਰਿਸ ਈਛਨ ਤੇ ਕਰਤਿ ਨਿਰੀਛਨਿ[4] ॥੩੮॥ ਜਿਮ ਗਜ ਬ੍ਰਿੰਦ ਨ ਕੇਹਰਿ ਗਿਨਹਿ। ਬਿਨ

[1]ਜੇ (ਮੇਰਾ ਬਲ) ਵੇਖਿਆ ਹੁੰਦਾ। [2]ਕ੍ਰੋਧ ਨਾਲ ਤਪ ਕੇ। [3]ਤਲਵਾਰ ਦੇ ਭੀਰ। [4]ਕ੍ਰੋਧ ਭਰੀਆਂ ਅੱਖਾਂ ਨਾਲ ਵੇਖਦਾ ਹੈ।

ਛਰ ਤਿਮ ਰਿਪੁ ਗਨ ਕੋ ਹਨਹਿ। ਆਧੇ ਸਨਮੁਖ ਸ਼ਕਤਿ[1] ਉਠਾਏ। ਦੇਤਿ ਤ੍ਰਾਸ ਕੋ ਸ਼ੱਤ੍ਰੁ ਦਬਾਏ ॥੩੯॥ ਕਾਲੇ ਤਬਹਿ ਬਿਲੋਕਨੋ ਆਵਤਿ।– ਅਧਿਕ ਬਲੀ ਹਮਰੋ ਭਟ ਘਾਵਤਿ–। ਸ਼੍ਰੀ ਹਰਿਰਾਇ ਅਰਾਧਨਿ ਕਰੈ। 'ਬਨਹੁ ਸਹਾਇਕ ਨਿਜ ਬਲ ਧਰੈ' ॥ ੪੦ ॥ ਅਪਨੋ ਬਿਰਦ ਸੰਭਾਰਨਿ ਕੀਨਿ। ਦੱਛਾ ਹਿਤ ਪਹੁੰਚੇ ਜਨ ਚੀਨ। ਜੈਤ ਰੁ ਕਾਲੇ ਕੋ ਭਟ ਭੇਰ। ਪਰਨੋ ਸੁ ਗਾੜ੍ਹ ਹੋਤਿ ਭਾ ਨੇਰ ॥੪੧॥ ਬਰਛੀ ਜਬਿ ਉਭਾਰ ਕਰਿ ਊਚੋ। ਹਤਨਿ ਹੇਤੁ ਕਰਿ ਨਿਕਟਿ ਪਹੁਚੋ।ਚਤੁਰ ਬੀਰ[2] ਗੁਰ ਤੁਰਤ ਪਠਾਏ।ਤਿਨ ਮਹਿ ਦੈ ਪਾਇਨਿ ਲਪਟਾਏ ॥ ੪੨ ॥ ਦੈ ਭੁਜਦੰਡਨ ਕੋ ਗਹਿ ਦੋਇ। ਜੈਤ ਓਜ ਕੋ ਰੋਕਤਿ ਸੋਇ।ਤਉ ਬੇਗ ਤੇ ਸ਼ਕਤਿ ਪ੍ਰਹਾਰੀ।ਤਬਿ ਗੁਰ ਅਹਿਰਣ ਕੀਨਿ ਅਗਾਰੀ ॥ ੪੩ ॥ ਮੁਖ ਮਹਿ ਮਾਰਨ ਵਾਰ ਚਲਾਯਹੁ। ਰੁਕਨੋ ਨ ਬੀਰਨ ਤੇ, ਢਿਗ ਆਯਹੁ। ਅਹਿਰਨ ਕਉ ਬੇਧਨਿ ਕਰਿ ਗਈ। ਗੁਰੁ ਹਥੇਰੀ ਲਾਗਤਿ ਭਈ॥੪੪॥ਤਹਾਂ ਸਾਂਗ ਕੀ ਨੋਕ ਬਿਰੀ ਹੈ। ਰੁਕਨੋ ਬੇਗ ਬਿਧਿਬੋ ਨ ਕਰੀ ਹੈ। ਤਉ ਧਕੇਲਾ ਬਲ ਤੇ ਲਾਗ।ਤੋਰੇ ਦੰਤ ਗਿਰੇ ਤਬਿ ਆਗ ॥ ੪੫ ॥ ਨਿਫਲ ਵਾਰ ਕਾਲੇ ਤਬਿ ਜਾਨਾ।–ਕਹਤਿ ਲੋਕ ਇਹ ਬਲੀ ਮਹਾਨਾ। ਹਤੀ ਸਾਂਗ ਤੇ ਕੁਛ ਨ ਸਰਨੋ ਹੈ। ਅਪਨੋ ਬਲ ਇਨ ਸਕਲ ਕਰਨੋ ਹੈ॥੪੬॥ਅਪਨੋਵਾਰ ਕਰੌਂ ਅਬਿ ਇਸਕੋ[3]–। ਇਮ ਬਿਚਾਰਿ, ਕਰਿ ਦੀਰਘ ਰਿਸ ਕੋ। ਖੈਂਚਿ ਖੜਗ ਕਰ ਬਲ ਤੇ ਝਾਰਨੋ।ਬਹੁਨੋ ਜਨੇਊ ਕੋ ਸਮ ਮਾਰਨੋ ॥ ੪੭ ॥ ਗਿਰਨੋ ਤੁਰਤ ਜਿਮ ਬਾਧੁ ਬਹੇ। ਬ੍ਰਿੱਛ ਪੁਰਾਨੋ ਗਿਰਨੋ ਲਹੇ। ਸ੍ਰੋਣਤ ਪਸਰਨੋ ਅਵਨੀ ਸਾਰੇ। ਪਰਨੋ ਪ੍ਰਿਥੀ ਪਰ ਪਾਉਂ ਪਸਾਰੇ ॥ ੪੮ ॥ ਮਰਨੋ ਜੈਤ ਕੋ ਦੇਖਿ ਸੁ ਭ੍ਰਾਤਾ। ਹਟੇ ਤੁਰਤ ਲਖਿ ਕਰਿ ਗੁਰ ਤ੍ਰਾਤਾ[4]। ਕਾਲੇ ਆਦਿਕ ਧਰਨੋ ਅਨੰਦਾ। ਆਇ ਸੁ ਡੇਰੇ ਮਹਿ ਮਿਲਿ ਬ੍ਰਿੰਦ ॥੪੯॥ ਇਤਿ ਸ੍ਰੀ ਕਵ ਪ੍ਰਤਾਪ ਸੂਰਜ ਗ੍ਰੰਥੇ ਦਸਮ ਲਾਸੇ 'ਜੈਤਵੱਧ' ਪ੍ਰਸੰਗ ਕਥਨੰ ਨਾਮ ਅਸਟਮੋ ਅੰਸੂ ॥ ੮ ॥

੯. [ਮਦ੍ਰਾਜ ਕਿਆਂ ਦਾ ਵੱਸਣਾ]।

ਦੋਹਰਾ ॥ ਚਿਤ ਪ੍ਰਮੋਦ ਕਾਲਾ ਭਯੋ ਮਿਲਿ ਕਰਿ ਸੋ ਸਮੁਦਾਇ।ਕਰਤਿ ਭਏ ਆਗਵਨ ਕੋ ਨਿਕਟਿ ਗੁਰੂ ਹਰਿਰਾਇ ॥੧॥ ਚੌਪਈ॥ ਦੇਖਿ ਦੂਰ ਤੇ ਜੁਗ ਕਰ ਜੋਰੇ। ਪਹੁੰਚੇ ਨਿਕਟਿ ਹਰਖ ਨਹਿ ਥੋਰੇ। ਚਰਨ ਕਮਲ ਪਰ ਸੀਸ

[1]ਬਰਛੀ। [2]ਗੁਪਤ ਸ੍ਰਿਸ਼ਟੀ ਦੇ ਚਾਰ ਸੂਰਮੇ। [3]ਹੁਣ ਮੈਂ ਇਸ ਉੱਤੇ ਆਪਣਾ ਵਾਰ ਕਰਦਾ ਹਾਂ। [4]ਗੁਰੂ ਰੱਖਣਹਾਰ।

ਨਿਵਾਯਹੁ। 'ਧੰਨ ਗਰੀਬ ਨਿਵਾਜ' ਅਲਾਯਹੁ ॥ ੨ ॥ 'ਬਿਰਦ ਆਪਨੋ ਸਦਾ ਸੰਭਾਰਹੁ। ਜਨੁ ਕੇ ਦੁਸ਼ਟ ਅਰਿਸ਼ਟ[1] ਨਿਵਾਰਹੁ।ਅਬਿ ਹਮ ਬਸਹਿੰ ਅਨੰਦਤਿ ਧਰਾ। ਮਹਾਂ ਬਲੀ ਮੁੱਤੁ ਰਣ ਮਰਾ' ॥ ੩ ॥ ਸਤਿਗੁਰ ਲਗੇ ਬੁਝਿਬੇ ਫੇਰ। 'ਕਹੁ ਕਾਲੇ ! ਕਿਮ ਕੀਨਸਿ ਫੇਰ ? ਰਚਯੋ ਜੰਗ ਤੁਮ ਕੌਨ ਪੁਕਾਰਾ?ਕਿਮ ਬਲ ਭਯੋ,ਸ਼ੱਤ੍ਰੁ ਕਿਮ ਮਾਰਾ?'॥੪॥ [2]"ਸੁਨਹੁ ਪ੍ਰਭੂ ! ਜਿਮ ਸੁਨਤੇ ਰਹੇ। ਮੈਂਘਰ ਬਿਖੈ ਨ ਕੁਛ ਬਲ ਲਹੇ। ਸਭਿ ਤੇ ਦੀਰਘ ਜਿਸ ਕੌ ਜਾਨਾ। ਸੋ ਸਭਿਹਿਨਿ ਤੇ ਲਘੁ ਕਰਿ ਮਾਨਾ ॥੫॥ਵਾਰ ਸ਼ਕਤਿ ਕੋ[3] ਏਕ ਚਲਾਯੋ। ਜਿਸ ਤੇ ਕਛੂ ਘਾਵ ਨਹਿੰ ਆਯੋ। ਲਗਯੋ ਧਕੇਲਾ ਸਮਸਰ ਆਇ।ਤੋਰੇ ਦੰਤਨਿ ਦੀਏ ਗਿਰਾਇ॥੬॥ਨਹਿੰ ਆਗੇ ਤਿਸ ਪ੍ਰਵਿਸ਼ੀ ਨੋਕ। ਭਹਿੰ ਲੌ ਬਲ ਕਰਿ ਰਹੀ ਸੁ ਰੋਕ[4]। ਯਾਂਤੇ ਅਲਪ ਬਲੀ ਮੈਂ ਜਾਨਯੋ। ਖੈਂਚਿ ਖੜਗ ਮੈਂ ਤਤਛਿਨ ਹਾਨਯੋ'॥੭॥ਸ਼੍ਰੀ ਹਰਿਰਾਇ ਸੁਨਤਿ ਮੁਸਕਾਏ। ਜੇਤ ਹਤਨਿ ਕੋ ਭੇਵ ਬਤਾਏ। 'ਅਲਪ ਬਲੀ ਨਹਿੰ ਤਿਸ ਕੋ ਜਾਨਹੁ। ਸੋ ਬਲਵੰਤ ਸਦਾ ਪਹਿਚਾਨਹੁੰ॥੮॥ਜਬਿ ਤੁਮ ਜੁਟੇ ਬੀਚ ਰਣ ਖੇਤ। ਪਹੁੰਚੇ ਹਮ ਸਹਾਇ ਕੇ ਹੇਤ। ਦੋਇ ਬੀਰ ਪਾਇਨਿ ਲਪਟਾਏ। ਦੋਇ ਭੁਜਾ ਕੋ ਥੋਗ ਰੁਕਾਏ॥੯॥ਤਉ ਪਹੁੰਚਿ ਤਿਨ ਸਾਂਗ ਪ੍ਰਹਾਰੀ। ਤਬਿ ਹਮ ਅਹਿਰਣ[5] ਨਿਜ ਕਰ ਧਾਰੀ। ਸ਼ਾਬ ਸ਼ੀਘ੍ਰਤਾ ਕੀਨਿ ਅਗਾਰੀ। ਲਗਯੋ ਵਾਰ ਤਿਸ ਕੋਰ ਮਝਾਰੀ ॥ ੧੦ ॥ ਅਹਿਰਣ ਫੋਰਤਿ ਅੱਗ ਧਕੇਲੀ। ਰੜਕੀ ਹਮਰੀ ਜਾਇ ਹਥੇਲੀ।ਚੁਭੀ ਚੁੰਚ[6],ਇਹ ਦੇਖਨਿ ਕੀਜੈ। ਰੁਕੀ ਰਹੀ ਪੁਨ ਰਿਦੈ ਜਨੀਜੈ ॥੧੧॥ ਇਸ ਤੇ ਜਾਨਿ ਲੇਹੁ ਮਨ ਮਾਂਹੀ। ਅਲਪ ਕਿ ਬਡੋ ਹੁਤੋ ਬਲ ਭਾਂਹੀ। ਤੁਮ ਕੌ ਜੇਤ ਜਾਨਤੋ ਕਹਾਂ। ਕੌ ਨਹਿੰ ਸਮੁਖ ਹੋਤਿ ਬਲਿ ਮਹਾਂ ॥੧੨॥ ਹਾਥ ਕਿ ਲਾਤ ਪ੍ਰਹਾਰਹਿ ਮਾਰਤਿ। ਹਮ ਇਨ ਅਪਰ ਕੌਨ ਪ੍ਰਿਤੁ ਧਾਰਤਿ'। ਸੁਨਿ ਕੈ ਰਾਹਕ ਹੋਰਹਿੰ ਭਖੈ। ਖੰਦਤਿ ਹਾਥ ਖੰਦਿ ਕਰਿ ਸਭੈ ॥ ੧੩ ॥'ਧੰਨ ਧੰਨ ਗੁਰ ਬਿਰਦ ਤਮਾਰਾ। ਸਿੱਖ ਸਹਾਇਕ ਸ਼ੱਤ੍ਰੁ ਮਾਰਾ।ਇਹ ਕੁਛ ਨਈ ਬਾਤ ਹੈ ਨਹੀਂ।ਰੱਛਹੁ ਸੇਵਕ ਜਗ ਜਹਿ ਕਹੀਂ"[7] ॥੧੪॥ਇਮ ਸਤਿਗੁਰ ਸੋਂ ਮਿਲਿ ਹਰਖਾਏ।ਨਮੋ ਠਾਨਿ ਡੇਰੇ ਨਿਜ ਆਏ। ਅਪਰ ਗ੍ਰਾਮ ਬਸਾਵਨ ਕੀਨਾ। ਗੁਰ ਸੇਵਾ ਕੇ ਰਹੇ ਅਧੀਨਾ ॥ ੧੫ ॥

[1]ਦੁਖਦਾਈ ਵੈਰੀ। [2]ਕਾਲੇ ਨੇ ਜਵਾਬ ਦਿੱਤਾ। [3]ਬਰਛੀ ਦਾ। [4]ਟੱਕ ਰਹੀ। [5]ਲੋਹੇ ਦਾ ਭਾਰੀ ਟੋਟਾ, ਜਿਸ ਉੱਤੇ ਲੁਹਾਰ ਲੋਹਾ ਰੱਖ ਕੇ ਕੁਟ ਕੇ ਚੀਜ਼ਾਂ ਘੜਦਾ ਹੈ। [6]ਨੋਕ।

ਕੋਤਿਕ ਸਮੋ ਬਿਤਾਯੋ ਜਬੈ। ਸਾਕ ਸੁਤਾ ਸੁਤ ਕੇ ਚਹਿੰ ਤਬੈ। ਨਹਿੰ ਤਿਸ ਦੋਸ਼ ਕਰਹਿੰ ਇਨ ਸਾਥ। ਲਖਹਿੰ ਬਿਦੇਸ਼ੀ ਕੁਲ ਕੀ ਗਾਥ ॥ ੧੬ ॥ 'ਅਹੈਂ ਕੌਨ ਕਿਤ ਤੇ ਇਹ ਆਏ'। ਲੇਤਿ ਨ ਦੇਤਿ ਨ, ਸਾਕ ਹਟਾਏ'। ਮਿਲਿ ਸਭਿਹਿਨਿ ਗੁਰ ਨਿਕਟਿ ਬਖਾਨੀ। 'ਮਿਲਤਿ ਨ ਹਮ ਸੋਂ ਰਾਹਕ ਮਾਨੀ ॥੧੭॥ ਰਿਹਸਤੀ ਕੋ ਇਮ ਨਹਿੰ ਬਨਿ ਆਵੈ। ਬਿਨ ਸਰਬੰਧ ਕਰੇ ਕਿਮ ਭਾਵੈ। ਭਏ ਸੁਤਾ ਸੁਤ ਬੈਸ ਬਡੇਰੇ। ਬਿਨਾਂ ਬਰਾਹ ਤੇ ਹਮ ਤਿਨ ਹੇਰੇਂ ॥ ੧੮ ॥ ਇਹ ਚਿੰਤਾ ਨਿਤ ਉਪਜੀ ਰਹੈ। ਸ਼ਰਨ ਪਰੇ ਰਾਵਰ ਕੀ' ਕਹੈਂ। ਸ਼੍ਰੀ ਹਰਿਰਾਇ ਕ੍ਰਿਪਾਲੁ ਸੁਭਾਇ। ਭਾਖਯੋ 'ਇਹ ਭੀ ਸਿਧ ਹੁਇ ਜਾਇ' ॥੧੯॥ ਗਰ ਢਿਗ ਅਪਰ ਗ੍ਰਾਮ ਕੇ ਆਵੈਂ।ਬਨਹਿੰ ਸਿੱਖ ਅਰੁ ਭੇਟ ਚਢਾਵੈਂ। ਤਿਨ ਕੇ ਸੰਗ ਉਚਾਰਹਿੰ ਵਾਕ। 'ਲਿਹੁ ਅਰੁ ਦਿਹੁ ਮਰ੍ਯਾਜ ਕੇ ਸਾਕ ॥ ੨੦ ॥ ਇਨ ਕੀ ਕੁਲ ਆਛੀ ਪਹਿਚਾਨਹੁ। ਨਿਜ ਮਨ ਮਹਿੰ ਨਹਿੰ ਸੰਸਾ ਠਾਨਹੁ'। ਗੁਰ ਕੇ ਕਹਨੋ ਸੀਸ ਪਰ ਧਾਰਾ। ਉੱਤਮ ਤਿਨਕੋ ਬੈਸ ਬਿਚਾਰਾ ॥੨੧॥ ਕਰਤਿ ਭਏ ਅਪਨੇ ਸਨਬੰਧ। ਸਕਲ ਦੇਸ਼ ਬਾਸੀ ਕਿਧ ਸੰਧਿ। ਸੁਤ ਅਰੁ ਸੁਤਾ ਬਰਾਹੁ ਸਭਿ ਲੀਨੋ।ਇਕ ਸਮ ਹੁਇ ਕਰਿ[3] ਬਾਸਾ ਕੀਨੋ ॥੨੨॥ ਗੁਰ ਕਰੁਨਾ ਤੇ ਚਹਤਿ[3] ਸੁ ਪਾਯੋ। ਕੁਲ ਮਰ੍ਯਾਜ ਕੋ ਬਾਸ ਕਰਾਯੋ*। ਬਖਸ਼ਿਸ਼ ਜਥਾ ਬਿਸਾਲੀ ਦੀਨਿ। ਸੋ ਅਬਿ ਕਥਾ ਸੁਨਹੁ

---

[1]ਵਰਜ ਦੇਂਦੇ, ਭਾਵ ਸਾਕ ਨਾਤੇ ਨਾ ਕਰਨ। [2]ਭਾਵ ਬਰਾਬਰ ਦੇ ਰਿੰਦੀ ਦੇਂਦੇ। [3]ਦੇਖੋ ਚਾਰ੍ਹਵੀਂ।

*ਤਵਾਰੀਖ ਖਾਲਸੇ ਦੇ ਕਰਤਾ ਜੀ ਨੇ ਇਥੇ ਇਕ ਦਾ ਪਹਿਲਾ ਮਰ੍ਯਾਜ ਕਿਸਾਂ ਦਾ ਪ੍ਰਸੰਗ ਛੇਵੇਂ ਗੁਰਾਂ ਦੇ ਸਮੇਂ ਦਾ ਦਿਆ ਲਿਖਿਆ ਹੈ ਤੇ ਅਗਲਾ ਦੁਲਚਿਆਂ ਨੂੰ ਵਰ ਦਾਨ ਸਤਵੇਂ ਪਾਤਸ਼ਾਹ ਵੇਲੇ ਹੀ ਲਿਖਿਆ ਹੈ ਤੇ ਆਪਣੇ ਵੰਸ ਇਹ ਦਿਤੇ ਹੈ:—

"ਭਾਵੇਂ ਮੁਰਜ ਪ੍ਰਕਾਸ਼ ਵਿਚ ਇਹ ਪ੍ਰਸੰਗ ਗੁਰ ਹਰਿਰਾਇ ਜੀ ਦੇ ਨਾਲ ਦਾ ਦਿਆ ਲਿਖਿਆ ਹੈ ਜਿਸ ਕਰਕੇ ਮੈਂ ਭੀ ਇਸ ਪ੍ਰਕਾਸ਼ ਵਿਚ ਉਸੇ ਤਰ੍ਹਾਂ ਲਿਖ ਦਿਤਾ ਸੀ, ਪਰੰਤੂ ਹੁਣ ਜਦ ਉਹ ਜਾਕੇ ਨਿਰਨੇ ਕੀਤਾ ਤਾਂ ਮਰ੍ਯਾਜ ਦੀ ਪੋਥੀ ਰੱਭਰ ਸਮੇਂ ਜਿਸ ਪ੍ਰਾਚੁਕਾਰ ਤੋਂ ਗੁਰ ਲੈਕੇ ਦਿਤਿਆ ਸੀ ਉਹਨਾਂ ਦੀ ਵਹੀ ਵਿਚ ਦੇਤ ਪਾਈ ਪਾਂ: ੧੬੮੪ ਬਿ: ਲਿਖਿਆ ਦੇਖਿਆ ਹੈ, ਇਹੋ ਮਿਤ ਤਵਾਰੀਖ ਪਟਿਆਲੇ ਵਿਚ ਹੈ। ਓਸ ਸਮੇਂ ਛੀਵੇਂ ਗੁਰੂ ਜੀ ਦਾ ਮਾਲਵੇ ਜਾਣਾ ਸਹੀ ਹੈ, ਤਬੇ ਗੁਰੂ ਦੇਹਰਾ ਭੀ ਨਹੀਂ ਦੇਂਦੇ ਸੀ। ਇਸੇ ਪ੍ਰਕਾਰ ਭਾਈ ਦੁਖੇ ਦੀ ਕਥਾ ਜਿੱਥੇ ਜੀ ਨੇ ਲਿਖੀ ਹੈ। ਜਿਹੜੇ ਸਾਲ ਦਾ ਬਾਪ ਦਾ ਵਿਆਹ ਦੱਸਿਆ ਸੀ ਓਹੋ ਸਮੇਂ ਦਾ ਜਵਾਕ ਦੱਸੇ ਜੋੜੀਆਂ ਦੇ ਲੜ ਜਾਣਾ, ਵਿਆਹ ਦੱਸਿਆ. ਜਿੱਥੇ ਜਿੰਨਾ ਲਿਖਿਆ ਹੈ। ਦੁਖੇ ਦੀ ਜਿੰਦਗਾਨ ਦੇ ਲੋਕ ਆਖਦੇ ਹਨ ਕਿ ਦੁਖ ਦੈਦ ਦੇ ਪੋਤਰੇ ਭਾਈ ਦਿਆਲੇ ਦੇ

[ਬਾਕੀ ਹੁਣ ਅਗਲੇ ਪੰਨੇ ਤੇ ਪੜ੍ਹੋ]

ਪ੍ਰਭੁ ਚੀਨ ॥ ੨੩ ॥ ਦੋਹਰਾ ॥ ਲੋਹੀਆ[1] ਦੂਸਰ ਸੰਦਲੀ[1] ਬਾਲ ਅਵਸਥਾ ਮਾਂਹਿ। ਕਾਲੇ ਕੋਰ ਭਤੀਜ ਦੈ ਪਿਤਾ ਮਾਤ ਮਿਤ ਤਾਂਹਿ ॥੨੪ ॥ ਚੌਪਈ ॥ ਅ ਲਪ ਬੈਸ ਮਤਿ ਦੋਨਹੁ ਰਤੈ। ਮਾਤਾ ਪਿਤਾ ਮਿਤ੍ਰ ਪਦ ਲਹੋ।ਕਾਲੇ ਤਬਿ ਹਿਤ ਕਰਿ ਪ੍ਰਤਿਪਾਰੇ। ਨਿਜ ਪੁਤ੍ਰਨਿ ਸਮ ਤਿਨਹੁੰ ਨਿਹਾਰੇ ॥੨੫॥ ਇਕ ਦਿਨ ਦੋਨਹੁੰ ਕੋ ਲੈ ਸੰਗ। ਇਕ ਉਠਾਇ ਲਿਯ ਅੰਕ[2] ਉਤੰਗ। ਦੁਤੀਏ ਕੋ ਅੰਗੁਰੀ ਗਹਿਵਾਈ। ਆਵਤਿ ਭਾ ਸਮੀਪ ਮੁਖਦਾਈ[3] ॥ ੨੬ ॥ ਮਗ ਮਹਿੰ ਭਲੇ ਸਿਖਾਵਨਿ ਕਰੇ।ਬੰਦਨ ਠਾਨਿ ਭਏ ਤਬਿ ਖਰੇ।ਦੋਨੋ ਬਾਲਿਕ ਚਿਤਿ ਤਿਸ ਕਾਲਾ। ਪੈਟ ਬਜਾਵਤਿ ਹਾਥ ਉਤਾਲਾ[4] ॥ ੨੭ ॥ ਦੇਖਿ ਕ੍ਰਿਪਾਲ ਤਿਨਹੁੰ ਕੀ ਚਾਲ। ਬੂਝਨ ਕਾਲੇ ਕੋ ਸੁ ਹਵਾਲ। "ਇਹ ਬਾਲਿਕ ਦੋਨਹੁੰ ਕਨਾ ਕਰਿਹੀਂ ?। ਹਾਥਿ ਪ੍ਰਹਾਰ ਉਦਰ ਪਰ ਧਰਿਹੀਂ" ॥ ੨੮ ॥ ਕਰ ਜੋਰਤਿ ਕਾਲੇ ਬਚ ਭਾਖੇ।"ਮਾਤਾ ਪਿਤਾ ਹੀਨਮੈਂ ਰਾਖੇ"।ਕ੍ਰਿਪਾਆਪਕੀ ਤੇ ਪ੍ਰਤਿਪਾਰੇ। ਅਬਿ ਇਹ ਪਹੁੰਚੇ ਨਿਕਟਿ ਤੁਮਾਰੇ॥੨੯॥ ਛੁਧਤਿ ਰਹਤਿ ਇਹ ਉਦਰ ਬਜਾਵੈਂ।ਕਹਿਨਿ ਸ਼ਕਤਿ ਨਹਿੰ, ਏਵ ਜਨਾਵੈਂ।ਆਪ ਗ਼ਰੀਬ

---

[1]ਨਾਮ। [2]ਗੋਦੀ। [3]ਭਾਵ ਗੁਰੂ ਜੀ ਪਾਸ। [4]ਦੋਵਾਂ ਨਾਲ ਵੇਤੀ ਵੇਤੀ। [5]ਮਾਂ ਪਿਉ ਮਰਿ ਪਰ ਹਨ ਤੇ ਪਾਸ ਰੱਖੇ ਹਨ।

[ਪਿਛਲੇ ਪੰਨੇ ਦੀ ਬਾਕੀ ਟੂਕ]

ਵਧਾਇ ਦੋਏ ਦਿਆਲ ਪੁਰੇ ਪਿੰਡ ਬਿਧੀਚੰਦ ਘੋੜਾ ਲੈਕੇ ਗੁਰੂ ਜੀ ਪਾਸ ਆਇਆ ਸੀ। ਦੇਖ ਪ੍ਰਿਥੀ ਜੀ ਨੇ ਤਾਂ ਇਕੋ ਸਾਲ ਵਿਚ ਪੁੱਤ ਖੋਤਰੇ ਹੋਏ ਲਿਖੇ ਹਨ, ਉਹਨਾਂ ਪਤਿਤਰੇ ਭੀ ਜਣਾ ਦਿਤੇ ਹਨ।" [ਭਾਵਾ: ਖਾ: ਹਿ: ੧, ਨੰ: ੨, ਪੰਨਾ ੯੫੮]

ਤਵਾ: ਖਾ: ਦੇ ਕਰਤਾ ਜੀ ਨੇ ਇਸ ਮਾਮਲੇ ਵਿਚ ਆਏ ਨਾਮ ਬੀ ਇਸ ਪ੍ਰਕਾਰ ਦਿਤੇ ਹਨ:--ਕੋਝੇ ਕਿਆਂ ਨੂੰ ਫੁੱਲਰ ਲਿਖਿਆ ਹੈ ਤੇ ਲਾਲਾ ਕੋਝਾ ਦੇ ਬਾਪੂ ਲਾ ਫੁੱਲਰਾਂ ਦੇ ਚੌਧਰੀ ਦੱਸੇ ਹਨ। ਤੇ ਮਦ੍ਰਾਜ ਦੇ, ਦੱਖਣੀ ਮਰਾਠ ਦੀ ਤਿੰਨ ਪਿੰਡ ਨੱਟ ਲਿਖੇ ਹਨ। ਮਦ੍ਰਾਜ ਕਿਆਂ ਵਲੋਂ ਗੁਰੂ ਜੀ ਅੱਗੇ ਅਰਜ਼ੋਈ ਕਾਲੇ ਕਰਮ ਚੰਦ ਦੇ ਪਿਤਾ ਮੋਹਣ ਦੀ ਜ਼ਬਾਨੀ ਲਿਖੀ ਹੈ। ਫੁੱਲਰਾਂ ਦੇ ਵੰਸ ਚੌਧਰੀਆਂ ਤੇ ਮੁਖੀਆਂ ਦੇ ਇਹ ਨਾਮ ਬੀ ਦਿਤੇ ਹਨ, ਰਿੰਡੂ, ਵੈਲਾ ਆਦਿ। ਇਹ ਫੁੱਲਰ ਗੋਤ ਦੇ ਨੱਟ, ਕੋੜਿਆਂ ਦੇ ਟੋਕਰੇ, ਮਾੜੀ ਵੱਡੀ, ਛੋਟੀ, ਜੀਉਂਦਾ ਪਿਥਾ, ਕਿਰਾੜ ਵਾਲੇ ਆਦਿ, ਪਿੰਡਾਂ ਵਿਚ ਵਸਦੇ ਦੱਸੇ ਹਨ ਜੋ ਮਦ੍ਰਾਜਕਿਆਂ ਨਾਲ ਕੱਠੇ ਹੋ ਲੜਨ ਆਏ ਸਨ। ਮਦ੍ਰਾਜਕਿਆਂ ਦੇ ਇਹ ਨਾਮ ਦਿਤੇ ਹਨ:--ਮੋਹਣ, ਕਰਮ ਚੰਦ, ਕੁਲ ਚੰਦ, ਕਾਲਾ, ਸਾਉਲ, ਲਖਮਾ, ਵੈਲਾ, ਮਾਮਾ, ਸਰਦੂਲ ਆਦਿਕ। ਫਿਰ ਨੈਤ ਪਿਰਾਣੇ ਨੂੰ ਨੈਦ ਪੁਰਾਣਾ ਫੁੱਲਰਾਂ ਦਾ ਜਵਾਈ, ਪਿੰਡ ਨੱਟ, ਡੇਖੜੀ ਪਿੰਡ ਦਾ ਵਸਨੀਕ ਆਪਣੇ ਸਾਕਾਂ ਫੁੱਲਰਾਂ, ਦੇ ਮੱਦੇ ਤੇ ਉਹਨਾਂ ਦੀ ਮਾਦ ਹਿਤ ਆਪਣੇ ਸਿੱਧੂ ਭਾਈਆਂ ਨੂੰ ਮਾਰਨ ਲਈ ਚੜ੍ਹ ਆਇਆ ਲਿਖਿਆ ਹੈ।

ਨਿਵਾਜ ਮਹਾਨੇ। ਬਾਲ ਅਨਾਥ ਗਰੀਬ ਨਿਮਾਨੇ' ॥ ੩੦ ॥ ਸੁਨਿ ਕੈ ਸ਼੍ਰੀ ਹਰਿਰਾਇ ਬਖਾਨਾ। 'ਇਹ ਮਹਾਨ ਤੇ ਬਨਹਿੰ ਮਹਾਨਾ। ਜੋ ਤੈਂ ਉਪਰ ਰਖਨੋ ਉਠਾਇ। ਇਸ ਕੋ ਬੈਸ ਬਧਹਿ ਅਧਿਕਾਇ ॥ ੩੧ ॥ ਮਹਿਪਾਲਕ ਬਡ ਸੈਨ ਸਮੇਤਾ। ਸਕਲ ਪਦਾਰਥ ਹੋਹਿੰ ਨਿਕੇਤਾ। ਜਮਨਾ ਮਹਿੰ ਜਲ ਪਾਨ ਕਰਾਵੈ[1]। ਚਢਿ ਤੁਰੰਗ ਨਿਜ ਓਜ ਜਨਾਵੈ ॥੩੨॥ ਬਹੁ ਪੁਸ਼ਤਨਿ ਲੌ ਰਾਜ ਕਮਾਵਹਿ। ਗੁਰ ਸੇਵਕ ਬਨ ਜਗਤ ਸੁਹਾਵਹਿ। ਨੀਚੇ ਬਾਲਿਕ ਜੌ ਅਬਿ ਖਰੋ।ਇਸ ਕੋ ਬੈਸ ਹੋਹਿ ਜਗ ਖਰੋ॥੩੩॥ਰਾਜ ਸਹਿਤ ਚੌਧਰਤਾ ਕਰੈ। ਨਾਮ ਚੌਧਰੀ ਸਭਿ ਮਹਿੰ ਪਰੈ'। ਬਰ ਕੇ ਸਹਿਤ ਗੁਰੂ ਕੇ ਬੈਨ। ਸੁਨਿ ਕਾਲਾ ਪਰਫੁੱਲਜ਼ਤਿ ਨੈਨ ॥੩੪॥ ਕਰ ਬੰਦਨ ਅਪਨੇ ਘਰ ਗਯੋ। ਸੰਗ ਭਾਰਜਾ ਬੋਲਤਿ ਭਯੋ। 'ਸ਼੍ਰੀ ਸਤਿਗੁਰ ਹਰਿਰਾਇ ਕ੍ਰਿਪਾਲਾ। ਆਜ ਬਾਕ ਕਹਿ ਕਰੇ ਨਿਹਾਲਾ ॥੩੫॥ ਜੁਗਮ ਭਤੀਜੇ ਲੈ ਦਿਖਰਾਏ।–ਇਨ ਕੁਲ ਹੁਇ ਮਹਿਪਾਲ–ਬਤਾਏ।–ਜਮਨਾ ਜਲ ਅਸੁ ਪਾਨ ਕਰਾਏ। ਰਾਜ ਚੌਧ੍ਰਤਾ ਦੀਰਘ ਪਾਏਂ–' ॥੩੬॥ ਸੁਨਤਿ ਕੋਪ ਕਰਿ ਬੋਲੀ ਦਾਰਾ। 'ਏ ਨ੍ਰਿਪ ਹੁਇਂ ਸੁਨਿ ਤੈਂ ਮੁਦ ਧਾਰਾ। ਮੋਰ ਪੇਟ ਤੇ ਜਨਮੇ ਜੋਈ। ਪ੍ਰਜਾ ਇਨਹੁੰ ਕੀ ਬਨਿ ਹਹਿੰ ਸੋਈ ॥੩੭॥ ਕਰਿ ਖੇਤੀ ਹਾਲਾ[2] ਸੋ ਭਰੈਂ। ਹੁਕਮ ਇਨਹੁੰ ਪਰ ਇਹ ਭਬਿਕਰੈਂ।ਬਿਨ ਸਮੁਝੇ ਬਰ ਲੈ ਕਰਿਆਧੋ।ਕਹਾਂਜਾਨਿ ਏਤੋ ਹਰਖਾਧੋ?' ॥੩੮॥ ਸੁਨਿ ਕਾਲੇ ਦਾਰਾ ਪ੍ਰਤਿ ਕਹਯੋ। 'ਭਾਗ ਇਨਹੁੰ ਕੋ ਗੁਰ ਬਚ ਲਹਯੋ। ਮਸਲਤ ਕਰਿ ਹਉਂ[3] ਗਯੋ ਨ ਕੋਈ।ਔਚਕ ਬਾਕ ਗੁਰੂ ਕਿਯ ਸੋਈ ॥੩੯॥ ਅਬਿ ਉਪਾਵ ਕਹੁ ਕਿਮ ਬਨਿ ਆਇ।ਤੇਰੇ ਪੁੱਤ੍ਰ ਰਾਜ ਜਿਮ ਪਾਇੰ। ਸੋ ਬਿਧਿ ਕਰਹਿੰ ਗੁਰੂ ਢਿਗ ਜੈ ਕੈ। ਜਿਸ ਤੇ ਦੈਂ ਬਰ ਉਰ ਹਰਖੈ ਕੈ' ॥੪੦॥ਸੁਨਿ ਤ੍ਰਿਯ ਕਹਯੋ 'ਜਥਾ ਇਹ ਗਏ। ਜਿਸ ਕ੍ਰਿਤ ਕੋ ਕਰਿ ਬਰ ਕੋ ਲਏ। ਤਿਸ ਬਿਧਿ ਨਿਜ ਸੁਤ ਤੇ ਕਰਿਵਾਵਹੁ। ਮਨ-ਭਾਵਤਿ ਗੁਰ ਤੇ ਬਰ ਪਾਵਹੁ' ॥੪੧॥ ਕਹੋ ਭਾਰਜਾ ਕੋ ਲੈ ਨੰਦਨ। ਗਯੋ ਗੁਰੂ ਢਿਗ ਕੀਨਸਿ ਬੰਦਨ। ਸਿੱਖਜ਼ਾ ਦੇਤਿ ਉਦਰ ਬਜਵਾਏ। ਖਰੇ ਸਮੁਖ ਕਰਿ ਗੁਰਹਿੰ ਦਿਖਾਏ॥ ੪੨ ॥ ਸ਼੍ਰੀ ਹਰਿਰਾਇ ਹੇਰਿ ਮੁਸਕਾਇ। ਤਿਨ ਆਸ਼ੈ ਲਖਿ ਬਾਕ ਅਲਾਇ। 'ਭੋ ਕਾਲੇ! ਇਹ ਬਾਲਿਕ ਔਰਾਕਜ਼ਾ ਅਬਿ

[1](ਘੋੜਿਆਂ ਨੂੰ) ਜਮਨਾ ਵਿਚ ਜਲ ਪਿਵਾਵੇਗਾ ਭਾਵ ਜਮਨਾ ਤਕ ਰਾਜ ਰਹੇਗਾ। [2] ਮਾਅਲਾ। [3]ਮੈਂ।

ਕਰੰਤ ਖਰੈ ਇਸ ਠੌਰ ?'॥੪੩॥ਬਿਨਤੀ ਬੋਲਨੋ ਜੋਰਤਿ ਕਰ ਕੋ। 'ਇਨ ਕੀ ਮਾਤ ਸੁਨਨੋ ਤੁਮ ਬਰ ਕੋ ।–ਭਏ ਭਤੀਜਨਿ ਕੁਲ[1] ਮਹਿਪਾਲਾ। ਮਮ ਸੁਤ ਭਰਹਿੰ ਤਿਨਹੁੰ ਕੋ ਹਾਲਾ ॥੪੪॥ਹੋਇ ਪ੍ਰਜਾ ਇਮ ਬਸਹਿੰ ਦੁਖਾਰੇ। ਹੁਕਮ ਸ਼ਰੀਕਨਿ ਸਦਾ ਸਹਾਰੇਂ । ਦੰਡ ਕੈਦ ਆਦਿਕ ਜੋ ਹੋਇ। ਇਨ ਪਰ ਬਲ ਤੇ ਕਰਿ ਹੈਂ ਸੋਇ–॥੪੫॥ਸੁਨਤਿ ਰਿਦੇ ਮੈਂ ਨੀਕ ਬਿਚਾਰੀ। ਲੈ ਕਰਿ ਪਹੁੰਚਨੋ ਆਪ ਅਗਾਰੀ'। ਸ਼੍ਰੀ ਹਰਿਰਾਇ ਕਹਨੋ ਭਬਿ ਐਸੇ। 'ਸੋ ਮਹਿਪਾਲ ਬਨਨੋ ਬਰ ਜੈਸੇ ॥੪੬॥ ਇਹ ਭੀ ਅਪਨੀ ਬਾਹੀ ਕਰੈਂ। ਖਾਇ ਆਪ ਨਹਿੰ ਹਾਲਾ ਭਰੈਂ । ਜੋ ਇਨ ਕੋ ਦੁਖ ਦੈ ਹੈਂ ਸੋਇ। ਬਿਘਨ ਦੁਖਦ ਭਬਿ ਪ੍ਰਾਪਤਿ ਹੋਇ' ॥੪੭॥ ਸੁਨਿ ਬਰ ਕੋ ਲੈ ਕਾਲਾ ਗਯੋ । ਨਿਜ ਦਾਰਾ ਸੰਗ ਭਾਖਤਿ ਭਯੋ । 'ਇਸ ਪ੍ਰਕਾਰ ਸਤਿਗੁਰ ਬਰ ਦੀਨਿ। ਤਊ ਪ੍ਰਥਮ ਤੇ ਸ਼ੁਭ ਹੀ ਚੀਨ' ॥੪੮॥ ਇਮ ਬਰ ਦੀਨਿ ਗੁਰੂ ਹਰਿਰਾਇ। ਨਿਜ ਸੇਵਕ ਕੀਨੇ ਨਰ ਰਾਇ।ਸੇਵਾ ਅਧਿਕ ਸੁ ਰਾਹਕ ਕਰੈ। ਤਨ ਮਨ ਕਰਿ ਸਤਿਗੁਰ ਅਨੁਸਰੈ॥੪੯॥ਤਿਨ ਕੀ[2] ਕੁਲ ਪਟਿਆਲੇ ਵਾਲੇ। ਕਰਤਿ ਰਾਜ ਕੋ ਦੇਸ਼ ਬਿਸਾਲੇ। ਦੂਸਰ ਨਾਭੇ ਪੁਰਿ ਸੁਖ ਧਰੈਂ। ਰਾਜ ਸਹਤ ਚੌਧਰਤਾ ਕਰੈਂ॥੫੦॥ ਕਾਲੇ ਸੁਤਨਿ ਬੰਸ* ਜੋ ਅਹੈ । ਅਬਿ ਲੌ ਤਿਸੀ ਦੇਸ਼ ਮਹਿ ਰਹੈ । ਆਪੇ ਬੀਜ ਆਪ ਹੀ ਖਾਵੈਂ । ਹਾਲਾ ਲੇਨਿ ਨਹੀਂ ਕੋ ਜਾਵੈ॥੫੧॥ਸ਼੍ਰੀ ਸਤਿਗੁਰਕੇ ਬਰ ਅਬਿਨਾਸ਼ੀ । ਅਬਿ ਲੌ ਰਾਜੇ ਹੈਂ ਧਨ ਰਾਸੀ । ਬਿਦਤ ਜਗਤ ਮਹਿੰ ਦੋਨਹੁੰ ਘਰ ਹੈਂ। ਦੀਰਘ ਦੇਸ਼ ਹੁਕਮ ਕੋ ਕਰਿ ਹੈਂ ॥੫੨॥ਇਮ ਸਤਿਗੁਰ ਕਛੁ ਦਿਵਸ ਬਿਤਾਏ। ਜੰਗਲ ਦੇਸ਼ ਬਿਖੇ ਸੁਖ ਪਾਏ। ਨਿਜ ਦਾਸਨਿ ਕੋ ਕਰਤਿ ਨਿਹਾਲ। ਜੁਗ ਲੋਕਨਿ ਦੇ ਅਨੰਦ ਬਿਸਾਲ ॥ ੫੩ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮ ਰਾਸੇ 'ਸੰਗਤ ਦੇਸ਼' ਪ੍ਰਸੰਗ ਕਥਨੰ ਨਾਮ ਨਵਮੋਂ ਅੰਸੁ ॥ ੯ ॥

੧੦. [ਗੋਰਾ ਜਨਮ, ਭਗਤੂ ਦੀ ਨਵੀਂ ਵਿਆਹੁਤਾ ਦਾ ਹਾਲ। ਜੋਸੇ ਦੀ ਬੇਲੀ]।

ਦੋਹਰਾ ॥ ਅਪਰ ਕਥਾ ਸੁਨਿ ਗੁਰਨਿ ਕੀ ਜੰਗਲ ਦੇਸ਼ ਮਝਾਰ । ਭਗਤੂ ਕੇ ਸੁਤ ਦੋ ਭਏ ਏਕ ਬੀਰ ਬਲ ਧਾਰਿ[3] ॥ ੧ ॥ ਚੌਪਈ ॥ ਜੇਸ਼ਟ ਪੁੱਤ੍ਰ ਗਰਭ ਜਬਿ ਆਯੋ । ਨੌ ਮਾਸਨਿ ਕੋ ਬਾਸ ਬਿਤਾਯੋ । ਸਮੈ ਪ੍ਰਸੂਤ ਹੋਨਿ ਕੋ ਭਯੋ। ਟਿਕਨੋ ਗਰਭ ਮਹਿੰ ਜਨਮ ਨ ਲਿਯੋ ॥੨॥ਜਨਨੀ ਕੋ ਸੰਕਟ ਬਡ ਹੋਵਾ। ਕਰੇ ਉਪਾਇ ਨ ਕਸੋਂਹੂੰ ਖੋਵਾ।ਤਬਿ ਸਗਰੇ ਸਿਖ ਮਿਲ ਸਮੁਦਾਏ।ਪਹੁੰਚੇ

[1]ਭਤੀਜਿਆਂ ਦੀ ਕੁਲ । [2]ਭਾਵ ਭਤੀਜਿਆਂ ਦੀ । [3]ਬਲ ਧਾਰੀ ਇਕੋ ਜਿਹੇ ਸੂਰਮੇ। (ਅ) ਇਕ ਬੜਾ ਬੀਰ ਤੇ ਬਲ ਧਾਰੀ ਸੀ (ਮੁਰਾਦ ਗੋਰੇ ਤੋਂ ਹੈ)। *ਪਾ:—ਅੰਸ।

ਬਿਰ ਭਗਤੂ ਜਿਸ ਥਾਏਂ ॥ ੩ ॥ 'ਕਰਾਮਾਤ ਕਾਮਲ ਤੁਮ ਅਹੋ। ਘਰ ਸੰਕਟ ਕੋ ਕਸੋਂ ਨਹਿੰ ਲਹੋ। ਸਿੱਖ ਸੈਂਕਰੇ ਤੁਮ ਤੇ ਜਾਚਿ।ਚਾਹਤਿ ਹੈਂ ਦੁਖ ਤੇ ਨਿਤ ਥਾਚ'॥੪॥ਸੁਨਿ ਭਾਈ ਸਭਿ ਭੇਤ ਬਤਾਯੋ।'ਅੰਤਰ ਅਰਨੇ ਕਸ਼ਟ ਉਪਜਾਯੋ।ਦੁਹੂੰ ਲੋਕਨਿ ਕੋ ਰਾਜ ਅਨੰਦ।ਜਾਚਤਿ ਸਾਹਸ'ਧਰਨੋ ਬਿਲੰਦ ॥ ੫ ॥ ਏਕ ਲੋਕ ਕੋ ਹਮ ਤਿਸ ਦੇਤਿ। ਭੋਗਹੁ ਰਾਜ ਅਨੰਦ ਨਿਕੇਤ। ਸਮੁਝਾਯੋ ਸਮੁਝਤਿ ਸੋ ਨਾਂਹੀ।ਨਹਿੰ ਨਿਕਸਤਿ ਬਿਰ ਭਾ ਗੂਭ ਮਾਂਹੀ'॥੬॥ ਸੁਨਤਿ ਸਿੱਖ ਮਨ ਮਹਿੰ ਬਿਸਮਾਏ। ਦੁਖ ਹਰਿਬੇ ਹਿਤ ਬਹੁਤ ਅਲਾਏ। 'ਅੰਤਰ ਬਾਲਕ ਹਠ ਕਰਿ ਰਹਸੋ। ਤਉ ਤੁਮਾਰੇ ਘਰ ਦੁਖ ਲਹਸੋ' ॥੭॥ ਤਿਸਹਿ ਨਿਵਾਰਨ ਰਿਦੈ ਬਿਚਾਰੋ। ਕਹਾਂ ਪੁੱਤ੍ਰ ਪਰ ਦ੍ਰਿਸ਼ਟੀ ਧਾਰੋ। ਤੀਨ ਦਿਵਸ ਬੀਤੇ ਇਕਸਾਰ।ਹਾਇ ਹਾਇ ਬਹੁ ਕਰਤਿ ਉਚਾਰ॥੮॥ਜੋ ਪਰੋਸ' ਹੈਂ ਸੁਨਸੋ ਨ ਜਾਈ। ਨਤੁ ਮਰਿ ਰਹੈ ਕਸ਼ਟ ਕੋ ਪਾਈ। ਹਮ ਸਿਖ ਸਗਰੇ ਕਰਹਿੰ ਅਰਾਧਾ। ਹੋਇ ਕ੍ਰਿਪਾਲੁ ਹਤਹੁ ਘਰ ਬਾਧਾ॥੯॥ ਜਾਵਤ ਬਾਲਿਕ ਜਨਮਹਿ ਨਾਂਹੀ। ਭਾਵਤ ਹਮ ਬੈਠਹਿੰ ਤੁਮ ਪਾਹੀ। ਉਤ ਬਾਲਿਕ ਨੇ ਜਿਮ ਹਠ ਧਾਰਾ। ਤਿਮ ਹਮ ਕੋ ਜਾਨਹੁ ਨਿਰਧਾਰਾ' ॥ ੧੦ ॥ ਸੁਨਿ ਭਗਤੂ ਤਬਿ ਕੀਨਿ ਬਖਾਨ। 'ਜੋ ਕਰਿ ਸਭਿ ਕੋ ਮਰ ਇਮ ਜਾਨਾ। ਦੀਨੋ ਰਾਜ਼ ਲੋਕ ਜੁਗ ਕੇਰਾ। ਲੇਹੁ ਜਨਮ ਕੋ ਜਗ ਇਸ ਬੇਰਾ' ॥੧੧॥ ਕਰਨੋ ਬਚਨ ਤਬਿ ਜਨਮ ਲਿਯੋ ਹੈ।ਗੋਰਾ ਨਾਮ ਸੁ ਤਾਂਹਿ ਭਯੋ ਹੈ। ਦੂਸਰ ਸੂਤ ਜੀਵਨ ਤਿਸ ਨਾਇ। ਕਰਾਮਾਤ ਕੋ ਸਹਤਿ ਸੁਹਾਇ ॥ ੧੨ ॥ ਬਡੋ ਪੁੱਤ੍ਰ ਨੇ ਰਾਜ ਕਮਾਯੋ। ਨਗਰ ਬਠਿੰਡੇ ਆਦਿਕ ਪਾਯੋ। ਸੈਨਾ ਸੰਗ ਚਢੈ ਸਮੁਦਾਯਾ। ਸਭਿ ਮਹਿੰ ਅਪਨੋ ਭੇਜ ਬਧਾਯਾ॥੧੩॥ ਸੋ ਮਿਲਿਬੇ ਹਿਤ ਕੋ ਚਲਿ ਆਯੋ। ਜਹਿੰ ਸਤਿਗੁਰ ਦੀਵਾਨ ਲਗਾਯੋ। ਜਬਿ ਇਨ ਸੁਨਸੋ ਹੁਤੋ ਪਿਤ ਕਾਲ। ਕਰਿ ਕੈ ਬਨਾਹ ਬਾਕ ਕੇ ਨਾਲ ॥ ੧੪ ॥ ਸੋ ਰਾਂਹਕ ਕੀ ਕੈਨਜਾਂ ਸੁਨਿ ਕੈ।ਲੱਜਤਿ ਹੋਤਿ ਰਿਦੈ ਬਹੁ ਗੁਨਿ ਕੈ। ਗਈ ਸਦਨ ਮਹਿੰ ਦਿਯੋ ਬਤਾਇ। 'ਬ੍ਰਿੱਧ ਪੁਰਖ ਇਕ ਮਾਰਗ ਜਾਇ ॥ ੧੫ ॥ ਸੋ ਮੁਝ ਸੰਗ ਬਨਾਹ ਕਰਿ ਗਯੋ। ਤਬਿ ਤੇ ਮੇਰੋ ਮਨ ਚਿਤ ਭਯੋ'। ਅਪਰ ਸੰਗ ਮੁਹਿ ਨਹਿੰ ਪਰਨਾਵਹੁ। ਜਿਹ ਥਲ ਹੋਹਿ ਤਹਾਂ ਪਹੁੰਚਾਵਹੁ'॥੧੬॥ ਸੁਨਿ ਤਿਸ

---

[1]ਹਠ। [2]ਆਪਦੀ ਵਿਸ਼ਨੂੰ ਨੂੰ ਦੁਖ ਪ੍ਰਾਪਤ ਹੋ ਰਿਹਾ ਹੈ। [3]ਅਹੰਸੀ, ਹੁਣਾਂਵੀ। [4]ਭਾਵ, ਮਨ ਦੀ ਇਛਾਗੂਤਾ ਪ੍ਰਾਪਤ ਹੋਵੀ ਹੈ।

ਕੋ ਪਿਤ ਖੋਜਨ ਕੀਨਿ। 'ਕੋ ਕਰਿ ਗਯੋ ਬਤਾਵਹੁ ਚੀਨ'। ਇਕ ਨਰ ਹੇਰਤਿ ਤਾਂਹਿ ਬਤਾਯੋ। 'ਭਾਈ ਭਗਤੂ ਇਤ ਮਗ ਆਯੋ ॥੧੭॥ ਨਿਸ਼ਚੈ ਕਰਨੋ ਬਚਨ ਕੋ ਬਨਾਹ। ਕਰਾਮਾਤ ਜੁਤਿ ਬਹੁ ਸਿਖ ਜਾਂਹਿ'। ਸੁਨਿਕੈ ਕੇਤਿਕ ਮਾਸ ਬਿਤਾਏ। ਰਹਸੋ ਪ੍ਰਤੀਖਤਿ ਬਹੁਰ ਨ ਆਏ ॥ ੧੮ ॥ ਸੁਤਾ ਨ ਬਨਾਹ ਅਪਰ ਸੋਂ ਚਾਹਾ। ਤਿਮ ਹੀ ਰਹੀ ਸੁ ਹਠ ਉਰ ਮਾਂਹਾ। ਬਹੁਰ ਸੁਨਸੋ 'ਭਗਤੂ ਮ੍ਰਿਤੂ ਭਯੋ'।ਬਿਧਵਾ ਭੇਖ ਧਾਰਿ ਤਿਹ ਲਯੋ ॥੧੯॥ ਕਿਸ ਕੀ ਕਹੀ ਨ ਮਾਨੀ ਕੈਸੇ। ਸਭ ਕੋ ਧਾਰਿ ਰਹੀ ਥਿਤ[1] ਤੈਸੇ। ਤਿਸ ਕੋ ਪਿਤਾ ਗਯੋ ਤਿਸ ਠੌਰਾ। ਜਹਾਂ ਸਹਤ ਸੈਨਾ ਥਿਰ ਗੌਰਾ ॥੨੦॥ ਨਿਜ ਤਨੁਜਾ ਕੀ ਬ੍ਰਿਥਾ ਸੁਨਾਈ। 'ਤੁਮ ਚਲਿ ਲੇ ਆਵਹੁ ਘਰ ਮਾਈ। ਪਿਤ ਕੋ ਬਸਤ੍ਰ ਸੰਗ ਕਰਿ ਬਨਾਹੂ। ਲੇ ਰਾਖਹੁ ਅਪਨੇ ਘਰ ਮਾਂਹੂ'॥੨੧॥ ਸੁਨਿ ਗੌਰੇ ਨਿਸ਼ਚੇ ਕਰਿ ਸੋਈ। ਪਿਤ ਕਰ ਲਈ ਲਸ਼ਟਕਾ ਜੋਈ।ਕੇਤਿਕ ਨਰ ਲੇ ਗਯੋ ਨਿਸ਼ੰਗ। ਫੇਰੇ ਦਏ ਲਸ਼ਟਕਾ ਸੰਗ ॥੨੨॥ ਡੋਰੇ ਮਹਿੰ ਚਢਾਇ ਕਰਿ ਆਨੀ। ਰਾਖੀ ਸਦਨ ਮਾਤ ਕਰਿ ਮਾਨੀ। ਸੋ ਗੌਰਾ ਦਰਸ਼ਨ ਕੋ ਆਯੋ। ਕਿਤਿਕ ਬਰਾਰ ਸੰਗ ਨਿਜ ਲਯਾਯੋ॥੨੩॥ ਸ਼੍ਰੀ ਹਰਿਰਾਇ ਦਰਸ ਕੀ ਚਾਹੂ। ਉਤਰਿ ਤੁਰੰਗ ਗਯੋ ਪੁਨ ਪਾਹੂ। ਧਰੀ ਉਪਾਇਨ ਧਨ ਤੇ ਆਦਿ। ਹਯ ਦੀਨਸ ਜਿਸ ਚਢਿ ਅਹਿਲਾਦ ॥ ੨੪ ॥ ਕਰਿ ਬੰਦਨ ਗੁਰ ਪਦ ਅਰਬਿੰਦ। ਬੈਠਸੋ ਸਭਾ ਸੰਗ ਨਰ ਬ੍ਰਿੰਦ। ਕੁਸ਼ਲ ਪ੍ਰਸ਼ਨ ਸਤਿਗੁਰ ਸਭਿ ਕਰੇ। 'ਸਰਬ ਅਨੰਦ ਕ੍ਰਿਪਾ ਤੁਮ ਧਰੈ' ॥ ੨੫ ॥ ਇਕ ਜੱਸਾ ਕਰ ਮਹਿੰ ਜਿਸ ਚੌਰ। ਕਰਤਿ ਹੁਤੋ ਗੁਰ ਪਰ ਤਿਸ ਠੌਰ। ਸੁੰਦਰ ਜਿਹ ਸਰੂਪ ਸਰਬੰਗ। ਮਨਹੁੰ ਲੀਨ ਅਵਤਾਰ ਅਨੰਗ[2] ॥ ੨੬ ॥ ਕ੍ਰਿਪਾ ਕਰਹਿੰ ਨਿਤ ਰਾਖਿ ਹਜ਼ੂਰੀ। ਸੇਵਤਿ ਸਭਿ ਬਿਧਿ ਸੁਰਤ ਰੁਰੀ[3]। ਹਾਸ ਕਰਤਿ ਬੋਲਸੋ ਇਸ ਭਾਇ। 'ਭਾਈ ਭਗਤੂ* ਪ੍ਰਲੋਕ ਸਿਧਾਇ ॥੨੭॥ ਪੀਛੇ ਰਹੀ ਤ੍ਰਿਯਾ ਤਿਸ ਭਰੁਨੀ। ਸੁੰਦਰ ਸੁਨਾ ਸੁ ਚੰਪਕ ਬਰਨੀ। ਸੋ ਦੀਜੈ ਮੈਂ ਕਰਿ ਹੌਂ ਦਾਰਾ। ਉਪਜੈ ਹੌਂ ਸੰਤਤਿ ਸੁ ਕੁਮਾਰਾ ॥੨੮॥ ਸ਼੍ਰੀ ਸਤਿਗੁਰ ਸਿਖ ਭਗਤੂ ਜੈਸਾ। ਮੋ ਕਹੁ ਭੀ ਜਾਨਹੁ ਤੁਮ ਤੈਸਾ। ਧਾਂਤੇ ਭ੍ਰਾਤਾ ਹੋਯਹੁ ਮੇਰੋ। ਦੋਸ਼ ਨ ਲਗਹਿ ਭਲੀ ਬਿਧਿ ਹੇਰੋ ॥੨੯॥ ਨਾਂਹਿ ਤ ਨਿਸ਼ਫਲ ਬੈਠੀ ਰਹੈ। ਤੁਮਰੇ ਕਿਸੁ ਕਾਜ ਨਾਂਹਿ ਅਹੈ'। ਸੁਨਿ ਗੌਰੇ ਉਰ ਕ੍ਰੋਧ ਉਪਾਯੋ। ਲਾਲ ਬਦਨ

[1]ਦ੍ਰਿੜ੍ਹ। [2]ਕਾਮਦੇਵ ਜੇ। [3]ਸੁੰਦਰ। *ਪਾ:—ਭਗਤੂ।

ਲੋਚਨ ਹੁਇ ਆਧੋ ॥੩੦॥ਫਰਕਤਿ ਅਧਰ ਨ ਬਸ ਕੁਛ ਚਲੈ।–ਕਹਿਬੇ ਕੋ ਫਲ ਕਿਮ ਇਸ ਮਿਲੈ–। ਚਹਤਿ ਖੜਗ ਕੋ ਕਰਨੋ ਪ੍ਰਹਾਰ। ਤਉ ਆਪਨੀ ਰਿਸ ਕੋ ਮਾਰਿ ॥੩੧॥ ਗੁਰ ਤੇ ਡਰਤਿ ਬਿਲੋਕਤਿ ਰਹਨੋ। ਪੁਤਿ ਉੱਤਰ ਕਹੈਂ ਹੂੰ ਨਹਿੰ ਕਹਨੋ। ਕਿਤਿਕ ਦੇਰ ਲੌ ਬੈਠਨੋ ਤੀਰ। ਕਰਿ ਬੰਦਨ ਗਮਨਨੋ ਪੁਨ ਬੀਰ ॥ ੩੨ ॥ ਲਗੀ ਤੀਰ ਸੀ ਬਾਨੀ ਕਹੀ ਬਾਧਾ ਅਧਿਕ, ਘਾਵ ਕਿਧ ਨਹੀਂ[1]।ਕ੍ਰੋਧ ਸਚਿੰਤ ਬਿਸਾਲ ਕਰਾਲਾ।–ਹਤੋਂ ਹੋਇ ਗੁਰ ਤੇ ਸੁ ਨਿਰਾਲਾ–॥੩੩॥ਸ਼ਸਤ੍ਰ ਘਾਵ[2]ਮਿਲਿ ਕੈ ਮਿਟਿ ਜਾਹਿ। ਬਚਨ ਘਾਵ ਕਰਕਤਿ ਉਰ ਮਾਂਹਿ। ਅਦਬ ਕਰਨ ਕੋ ਹੁਤੋ ਸਥਾਨ। ਤਉ ਕੁਬਚਨੀ ਪੀਰ[3] ਮਹਾਨ ॥ ੩੪ ॥ ਬਹੁਰ ਬੀਰ ਬਜ੍ਰ ਆਯੁਧ ਧਾਰੀ। ਬੀਚ ਸਭਾ ਕਿਮ ਸਕਹਿ ਸਹਾਰੀ। ਸੁਨਨੋ ਸ਼੍ਰਵਨ ਮਹਿੰ, ਫੋਰਨੋ ਹਿਯਾ। ਜਿਮ ਨਟਸਾਲ[4], ਕਰਕ ਬਹੁ ਤਯਾ॥੩੫॥ਡੋਰੈ ਆਇ ਸੁ ਉਤਰਨੋ ਗੌਰ॥ਅਪਨੇ ਸਿੱਖ ਕਰੇ ਇਕ ਠੌਰ। ਸਭਿਨਿ ਸੁਨਾਵਤਿ ਬਾਕ ਬਖਾਨਾ। 'ਤੁਮ ਹੋ ਹਮਰੇ ਹਿਤੂ ਮਹਾਨ॥੩੬॥ਭੋ ਸਿੱਖਹੁ! ਸਭਿ ਸਭਾ ਮਝਾਰਾ। ਸੁਨਨੋ ਸ਼੍ਰਵਨ ਜਿਮ ਕੁਬਚ[5] ਉਚਾਰਾ। ਕੌਨ ਸਕਹਿ ਸਹਿ ਏਵ ਕੁਚਾਲੀ। ਜੇ ਜੋਧਾ ਬੁਧਿ ਆਯੁਧ ਨਾਲੀ ॥ ੩੭ ॥ ਚਿਤ ਮਹਿੰ ਹੁਤੀ–ਹਤੋਂ ਸ਼ਮਸ਼ੇਰ। ਕਰੌਂ ਦੁਖੰਡ ਅਵਨਿ ਪਰ ਰੋਰਿ। ਲੈ ਹੈ ਸ੍ਵਾਦ ਕਹੇ ਕੋ ਤਬੈ। ਲਖਹਿੰ ਸਭਾਸਦ ਬੈਠੇ ਸਭੈ–॥ ੩੮ ॥ ਮਰਿਬੇ ਕੋ ਡਰ ਉਰ ਨਹਿੰ ਧਰੌਂ। ਅਸ ਕੁਬਾਕ ਤੇ ਦੀਰਘ ਜਰੌਂ। ਨੀਠ ਨੀਠ ਹਿਯ ਮਹਿੰ ਧਰਿ ਧੀਰ। ਖੜਗ ਨ ਖੈਂਚਿ ਹਤਨੋ ਗੁਰ ਤੀਰ ॥ ੩੯ ॥–ਮਮ ਅਪਰਾਧ ਦੇਖਿ ਰਿਸ ਧਰੈਂ[6]। ਸਕਲ ਬੰਸ ਕੋ ਸ੍ਰਾਪਤਿ ਕਰੈਂ–। ਇਮ ਬਿਚਾਰਿ ਉਰ ਕੀਨਸਿ ਟਾਰਾ। ਅਬਿ ਮੈਂ ਚਾਹਤਿ ਤਿਸਹਿ ਸੰਘਾਰਾ ॥ ੪੦ ॥ ਜਗ ਮਹਿੰ ਜੀਵਤਿ ਸੁਨੌਂ ਸੁ ਜਾਵਤ[7]। ਤਾਵਤ ਮੋਹਿ ਨ ਸ਼ਾਂਤੀ ਆਵਤਿ। ਬੁਧਿ ਕਰਿ ਬਲ ਕਰਿ ਜਤਨ ਕਰੀਜਹਿ। ਜਿਸ ਤੇ ਜੱਸੇ ਕਹੁ ਹਤਿ ਲੀਜਹਿ ॥ ੪੧ ॥ ਤਾਂ ਦਿਨ ਸ਼ਸਤ੍ਰ ਧਰਨ ਫਲ

---

[1]ਭਾਵ ਤੀਰ ਜ਼ਖਮ ਲਾਉਂਦਾ ਹੈ ਮਾਸ ਵਿੱਚ, ਬਾਣੀ ਚੁਭੀ ਹੈ ਤੀਰ ਵਾਂਙੂ, ਜ਼ਖਮ ਮਾਸ ਵਿੱਚ ਨਹੀਂ ਲੱਗਾ। ਰ ਪੀੜ ਕਰੜੀ ਦੇਂਦੀ ਹੈ (ਅ) ਰੋਣ ਨੂੰ ਪੀੜ ਬੜੀ ਦੇਂਦੀ (ਪਰ ਉਸ ਨੇ) ਨੇਤ੍ਰੋਂ ਨੀਰ ਨਹੀਂ ਕੀਤਾ। [2]ਜ਼ਖਮ। [3]ਬੋਦੇ ਬਦਨ ਦੀ ਪੀੜ। [4]ਨੰਙਾ, ਬਰਛੀ, ਜੀਰ ਦੀ 'ਨੋਕ' ਜੋ ਜ਼ਖਮ ਵਿੱਚ ਟੁੱਟ ਕੇ ਰਹਿ ਜਾਵੇ। [ਸਿੰ:, ਨਖ਼ ਸ਼ਲਯ]। [5]ਖੋਟਾ ਬਚਨ। [6]ਭਾਵ ਗੁਰੂ ਜੀ ਕੁੱਸੇ ਰਹਿਣਗੇ। [7]ਜੱਗ ਵਿੱਚ (ਜੱਸੇ ਨੂੰ) ਜੀਉਂਦਾ ਜਦ ਤੱਕ ਸੁਣਦਾ ਹਾਂ।

ਹੋਹਿ।ਨਾਂਹਿ ਤ ਖਾਨ ਪਾਨ ਧਿਕ ਮੋਹਿ'।ਗੌਰਸਾਲ[1] ਕੇ ਬਾਕਨਿ ਸੁਨਿ ਕੈ। ਸਿਖ ਬੈਰਾੜ ਗੁਰੂ ਛਰ ਗੁਨਿ ਕੈ ॥੪੨॥ ਕਹਤਿ ਭਏ'ਕੈਸੇ ਤਿਸ ਮਾਰਹਿੰ। ਕ੍ਰਿਪਾ ਅਧਿਕ ਪ੍ਰਭੁ ਜੀ ਨਿਤ ਧਾਰਹਿੰ। ਚੌਰ ਦਾਰ ਸੋ ਰਹੈ ਹਜ਼ੂਰ। ਸਮਾਂ ਪਾਇ ਕਬਹੂੰ ਹੁਇ ਦੂਰ ॥੪੩॥ ਜੋ ਕਰਿ ਵਹਿਰ ਇਕਾਂਕੀ ਪਾਇੰ। ਕਰਹਿੰ ਪਿਆਰਨਿ ਤੁਪਕ ਚਲਾਇ। ਇਹ ਤੌ ਗਤਿ ਹੈ ਸਕਲ ਅਸਾਨ। ਪਾਛੈ ਮੁਸ਼ਕਲ ਬਨਹਿ ਮਹਾਨ ॥ ੪੪ ॥ ਹਮ ਤੇ ਮਾਰਨੋ ਸੁਨੈਂ ਗੁਰੂ ਜਬਿ। ਦੈ ਕਰਿ ਸ੍ਰਾਪ ਬਿਨਾਸਹਿੰ ਤਬਿ। ਇਕ ਬਚ ਕਹਿ ਕਰਿ ਜਰਾਂ ਉਖਾਰਹਿੰ। ਸਹਤ ਕੁਟੰਬ ਸਭਿਨਿ ਕੋ ਗਾਰਹਿੰ ॥ ੪੫ ॥ ਬ੍ਰਹਮ ਅਸਤ੍ਰ[2] ਕੇ ਮਨਹੁੰ ਸਮਾਨ। ਕੈਧੌਂ ਰਾਮਚੰਦ੍ ਕੇ ਬਾਨ।ਸ਼ਿਵ ਤ੍ਰਿਸੂਲ,ਜਿਮ ਦੱਕ੍ ਬਿਸ਼ਨੁ ਕੋ। ਜਿਮ ਜਮ ਦੰਡਾ[3], ਬੱਜ੍ ਜਿਸ਼ਨ ਕੋ[4] ॥ ੪੬ ॥ ਤਿਮ ਗੁਰ ਬਾਕ ਕਹਨੋ ਸਫਲਾਵੈ। ਤ੍ਰੈਲੋਕਨਿ ਮਹਿੰ ਨਹਿੰ ਬਿਲਮਾਵੈ। ਕਿਮ ਜਗ ਮਹਿੰ ਜਰ ਰਹੈ ਹਮਾਰੀ।ਕ੍ਰੋਧ ਕਰਹਿੰ ਜਬਿ ਸ੍ਰਾਪ ਉਚਾਰੀ'॥੪੭॥ਸੁਨਿ ਗੌਰੇ ਭ੍ਰਾਸਤਿ ਸਿਖ ਜਾਨੇ। ਧੀਰ ਦੇਨਿ ਕੋ ਹੇਤੁ ਬਖਾਨੇ। 'ਅਬਚਲ ਜਗ ਮਹਿੰ ਜਰੰ ਤੁਮਾਰੀ। ਰਹੈਂ ਸਦਾ ਜਿਮ ਅਹੈਂ ਹਮਾਰੀ ॥ ੪੮ ॥ ਤੁਮਰੀ ਜਰ ਮੇਰੀ ਜਰ ਸਾਥ। ਮਮ ਜਰ ਮਿਲੀ ਜਹਾਂ ਗੁਰ ਨਾਥ।ਸੋ ਅਬਚਲ ਜਾਨਹੁ ਤੁਮ ਐਸੇ। ਮੋਰੁ[5] ਖਰੋ ਮਹਾਂ ਦ੍ਰਿਢ ਜੈਸੇ ॥ ੪੯ ॥ ਸਤਿਗੁਰ ਕੋ ਪ੍ਰਸੰਨ ਕਰਿ ਲੈਵੈਂ। ਬਨਹਿੰ ਦੀਨ ਕਰਿ ਬਿਨਤੀ ਸੇਵੈਂ। ਜੌਂ ਸੋ ਕਹੁ ਮਾਰਨਿ ਮਮ ਕਾਮੂ।ਕਰਹੁ ਅਬਹਿ ਬ੍ਰਿਧਹਿ ਸੁਖ ਧਾਮੂ' ॥ ੫੦ ॥ ਇੱਤ੍ਯਾਦਿਕ ਬਹੁ ਕਹਿ ਸਮੁਝਾਏ। ਮਾਰਨ ਮਤੋ ਨੀਕ ਠਹਿਰਾਏ। ਬਨੀ ਆਇ ਅਸ ਅਨਬਨ ਬਾਤੀ। ਉਤ ਗੁਰ ਛਰ, ਇਤ ਸੁਲਗਤਿ[6] ਛਾਤੀ ॥ ੫੧ ॥ ਇਤਿ ਸ੍ਰੀ ੩੨ ਪ੍ਰਤਾਪ ਸੂਰਜ ਗ੍ਰੰਥੇ ਦਸਮ ਅੰਸੇ 'ਭਾਈ ਗੌਰੇ' ਪ੍ਰਸੰਗ ਬਰਨਨੰ ਨਾਮ ਦਸਮੋ ਅੰਸੂ ॥੧੦॥

੧੧. [ਜੌਂ ਦੀ ਮੌਤ। ਗੌਰੇ ਨੂੰ ੧੦੧ ਸ੍ਰਾਪ। ਕੀਰਤ੍ਰ ਪੁੱਜੇ।]।

ਦੋਹਰਾ ॥ ਮਾਰਨਿ ਕੀ ਮਸਲਤ ਕਰੀ ਘਾਤ ਬਿਲੋਕਤਿ ਫੇਰ। 'ਮਿਲਹਿ ਇਕਾਕੀ ਵਹਿਰ ਜਬਿ ਹਤਹਿੰ ਤੁਪਕ ਦੈਂ ਗੋਰ'॥੧॥ਚੌਪਈ॥ਰਾਖਨੋ ਲਾਇ ਨਿਕਟਿ' ਨਰ ਕੋਈ। ਇਕ ਦਿਨ ਤੁਰੰਗ ਅਰੂਢਨੋ ਸੋਈ। ਗਮਨਨੋ

[1]ਗੌਰੇ ਦਾ ਪੂਰਾ ਨਾਮ ਹੈ, ਜਿਸ ਦਾ ਰੰਗ ਗੌਰਸਾਲ ਵਰਗਾ ਸੀ। ਗੌਰਸਾਲੀ ਇਕ ਪ੍ਰਕਾਰ ਦਾ ਧਾਨ ਹੈ। [2]ਉਹ ਪ੍ਰਮਾਣੂ ਕ ਚਲਾਇਆ ਜਾਣ ਵਾਲਾ ਅਸਤ੍ਰ ਜੋ ਖਾਲੀ ਨਹੀਂ ਜਾਂਦਾ [ਸਿਮ; ਏਹਮਾਸਤ੍ਰ]। [3]ਧਰਮ ਰਾਜ ਦਾ ਦੰਡ। [4]ਜਿਵੇਂ ਇੰਦ੍ਰ ਦਾ ਵੱਜ੍ਰ। [5]ਮੇਰ। [6]ਦੁਖਦੀ ਹੈ। [7](ਜੌਂ ਦੇ) ਨੇੜੇ।

ਵਹਿਰ ਇਕਾਕੀ ਜਥੈ। ਸੁਧ ਜਸੂਸ ਕਰਿ ਦੀਨਸਿ ਤਥੈ ॥ ੨ ॥ 'ਅਮਕੀ ਦਿਸ਼ਾ ਗਯੋ ਚਢਿ ਸੋਇ। ਥਡੋ ਤੁਰੰਗ ਏਕਲੋ ਹੋਇ'। ਸੁਨਿ ਸੁਚੇਤ ਹੁਇ ਚਢੇ ਬਰਾਰ। ਦੁਇ ਤੀਨਕ ਜੋਧਾ ਅਸਵਾਰ' ॥ ੩ ॥ ਜਿਤ ਦਿਸ਼ਿ ਗਯੋ ਸੁਨਜੋ ਤਿਤ ਗਏ। ਵਹਿਰ ਉਜਾਰ ਬਿਲੋਕਤਿ ਭਏ। ਫਿਰਤਿ ਇਕਾਕੀ ਹਟਜੋ ਸੁ ਆਵਤਿ। ਚੰਚਲ ਬਾਜੀ ਕੋ ਚਪਲਾਵਤਿ ॥ ੪ ॥ ਇਨਹੁੰ ਤੁਫੰਗ ਤਯਾਰ ਕਰਿ ਲੀਨਿ। ਸਨੇ ਸਨੇ ਸਾਮੀਪੀ ਕੀਨਿ। ਨਿਕਟਿ ਹੋਇ ਕਰਿ ਉਚ ਬਖਾਨਾ। 'ਰਹੁ ਠਾਂਢੋ ਨਹਿੰ ਕਰਹੁ ਪਿਆਨਾ ॥ ੫ ॥ ਕਹੀ ਬਾਤ ਕੋ ਛਲ ਅਬਿ ਲੈਹੋ। ਬਨਹੁ ਸੁਚੇਤ ਜਾਨਿ ਨਹਿੰ ਪੈਹੋ'। ਦੇਖਿ ਅਚਾਨਕ ਪਹੁੰਚੇ ਆਇ। ਤਤਛਿਨ ਬਨਜੋ ਨ ਕੋਇ ਉਪਾਇ ॥ ੬ ॥ ਛੂਟੀ ਤੁਫੰਗ ਲਗੀ ਬਿਚ ਰਿਦੇ। ਦੜ ਗਿਰ ਪਰਜੋ ਭੂਮ ਪਰ ਤਦੇ। ਕਰਿ ਸੰਘਾਰ ਹਟੇ ਅਸਵਾਰ। ਡੇਰੇ ਪਹੁੰਚੇ ਤੁਰਨ ਧਾਰਿ ॥੭॥ ਗੌਰਸਾਲ ਕੋ ਖਬਰ ਸੁਨਾਈ। 'ਕੀਨਸਿ ਕਾਜ ਲੀਨਿ ਰਿਪੁ ਘਾਈ'। ਹਰਖਜੋ ਬਰ ਦਾਸਨਿ ਕੋ ਦੀਏ। 'ਪੂਰਨ ਕਰੀ ਭਾਵਨਾ ਹੀਏ ॥੮॥ ਉਤਰਜੋ ਰਿਣ ਕੁਬਾਕ ਜੋ ਕਹਜੋ। ਸਭਾ ਬੀਚ ਦੀਰਘ ਉਰ ਦਹਜੋ'। ਉਤ ਸੁਧ ਸੁਨੀ ਗੁਰੂ ਹਰਿਰਾਇ 'ਜੱਸਾ ਚੌਰ ਦਾਰ ਦਿਯ ਘਾਇ ॥੯॥ ਹਯ ਪਰ ਚਢਿ ਬਾਹਰ ਸੋ ਗਯੋ। ਮੇਲ ਬਿਰਾੜਨਿ ਕੋ ਸੰਗ ਭਯੋ। ਔਚਕ ਮਾਰਿ ਤੁਫੰਗ ਗਿਰਾਯੋ'। ਕ੍ਰੋਧ ਗੁਰੂ ਕੇ ਉਰ ਸੁਨਿ ਛਾਯੋ ॥੧੦॥ ਸਕਲੀ ਬਾਤ ਘਾਤ ਕੀ ਜਾਨੀ।—ਗੌਰੇ ਸੰਗ ਹਾਸ ਕੀ ਬਾਨੀ। ਸੋ ਰਿਸ ਮਨ ਤੇ ਨਾਂਹਿ ਗਵਾਈ। ਏਕਲ ਖੋਜਿ ਤੁਪਕ ਦੈ ਘਾਈ ॥ ੧੧॥ ਹਮ ਤੇ ਨਹੀਂ ਤ੍ਰਾਸ ਕੁਛ ਧਾਰਾ। ਮਹਾਂ ਢੀਠ ਹੈ ਕੀਨਿ ਸੰਘਾਰਾ। ਜੇ ਕਰਿ ਇਸ ਕੋ ਕੁਛ ਨਹਿੰ ਕਹੈਂ। ਨਹੀਂ ਅਦਬ ਸਿੱਖਨਿ ਮਹਿੰ ਰਹੈ ॥੧੨॥ ਯਾਂਤੇ ਦੇਨੀ ਬਨਹਿ ਸਜ਼ਾਇ—। ਇਮ ਬਿਚਾਰ ਕਰਿ ਸ਼੍ਰੀ ਹਰਿਰਾਇ। ਮਹਾਂ ਕ੍ਰੋਧ ਤੇ ਸ੍ਰਾਪ ਬਖਾਨੇ। ਸੁਨਤਿ ਸਭਾਸਦ ਸਭਿ ਹੀ ਕਾਨੇ[1] ॥੧੩॥ ਭਗਤੂ ਕੇਰ ਨਨਾਵਾ ਨਾਇ। ਭਬਿ ਤੇ ਧਰਜੋ ਨ ਅੰਪਰ ਆਇ[2]। 'ਪਾਥਰ ਕੀ ਜੋਨੀ ਤੁਝ ਪਾਵੈਂ। ਕੁਲਕੀ ਕੈਲਾਂ[3] ਟੂਟਿ ਟੂਟਿ ਜਾਵੈਂ ॥੧੪॥ ਆਂਖਨਿ ਤੇ ਬਿਡਾਲ ਸਮ ਅਹੈ[4]। ਕਾਕ ਜੋਨਿ ਕੋ ਮਰਿ ਕਰਿ ਲਹੈਂ। ਸੂਕਰ[5], ਕੂਕਰ[6], ਕੋਕ[7],

[1]ਕੰਨੀ। [2](ਕਵਿ ਉਕਤੀ) ਭਗਤੂ (ਦੇ ਪੁੱਤ੍ਰ) ਦਾ ਨਿਨਾਵਾਂ ਨਾਂ ਤਦੋਂ ਤੋਂ ਰਖਿਆ (ਇਹੀ ਨਾਮ ਨਿਨਾਵਾਂ ਉਚਾਰਦੇ ਸੀ ਸ੍ਰੀ ਗੁਰੂ ਜੀ) ਦੇਰ ਨਹੀਂ ਸੀ ਕਰਿੰਦੇ। [3]ਲਗਰਾਂ ਭਾਵ ਪੁੱਤ੍ਰ ਧੀਆਂ। [4]ਅੱਖੀਂ ਬਿੱਦੇ ਵਾਂਙ ਹੈਨ। [5]ਸੂਰ। [6]ਕੁੱਤਾ। [7]ਬਘਿਆੜ। (ਅ) ਚਕਵਾ।

ਕੁਰੰਗ[1]।ਕੋਹਰਿ[2],ਕੁਰਕਟ[3],ਕੀਰ[4],ਕਲੰਗ[5]॥੧੫॥ਕਾਨਖਜੂਰ[6],ਦੁੰਡਲੀ[7] ਕ੍ਰੋਧੀ। ਜੂਨ ਪਸੂ ਕੀ ਪਰਹਿੰ ਅਬੋਧੀ[8]!। ਕੇਕ[9], ਭੇਕ[10], ਕਿੰਦੁਲ[11]*, ਕਨਕਾਯਾ[12]।ਕੀਟਨਿ ਕੀ ਜੂਨੀ ਸਮੁਦਾਯ॥੧੬॥ਪੁਨਮੇਘਨਿ[13]ਕੀ ਜੂਨੀ ਪਾਵੈਂ। ਜਗ ਮਹਿੰ ਨੀਰ ਅਤੋਲ ਢੁਕਾਵੈਂ[14]। ਮਰਹਿੰ ਅੰਤ ਢਾਹੇ ਕੀ ਮੌਤ। ਭਵ ਕੁਲ ਕੋ ਬਹੁ ਜੋ ਹੈਂ ਅੰਤ[15]॥੧੭॥ਇਸ ਬਿਧਿ ਕੇਤਿਕ ਗਿਨੀਅਹਿੰ ਸ੍ਰਾਪਾਇਕ ਸੌ ਏਕਦੀਏ ਗੁਰ ਆਪ।'ਅਬਿ ਤੇ ਮੁਖ ਨਹਿੰ ਲਗਹਿ ਹਮਾਰੇ। ਰਹੈ ਦੂਰ ਨਹਿੰ ਪਰਹਿ ਨਿਹਾਰੇ ॥੧੮॥ ਨਹੀਂ ਸਿਪਾਰਸ਼ ਕਰਿ ਹੈ ਕੋਈ। ਕਰਹਿ ਜੁ, ਸੰਗੀ ਤਿਸ ਕੋ ਹੋਈ[16]।ਇਮ ਬਹੁ ਦੁਖਦ ਸ੍ਰਾਪ ਗਨ ਕਹੇ†। ਜੌਂਸੇ ਕੋ ਸਿਮਰਤਿ ਰਿਸ ਲਹੇ॥੧੯॥ ਲੋਚ ਮੰਗਾਇ ਦਾਹ ਕਰਿਵਾਇਵ। ਪਿਖਿ ਗੁਰ ਰਿਸ ਕੋ ਸਭਿ ਝਰਪਾਇਵ। ਏਕ ਨਿਸਾ ਤਬਿ ਰਾਖਨੋ ਡੇਰਾ। ਕਰਨੋ ਕੂਚ ਪੁਨ ਹੋਰਿ ਸਵੇਰਾ ॥ ੨੦॥ ਗੌਰੇ ਨਿਕਟਿ ਗਈ ਸੁਧ ਸਾਰੀ। 'ਭਵ ਪਰ ਭਯੋ ਕ੍ਰੋਧ ਗੁਰ ਭਾਰੀ।ਲੋਕ ਪ੍ਰਲੋਕ ਬਿਖੇ ਸੁਖ ਘਨੋ।ਦੇ ਸ੍ਰਾਪ ਸਕਲ ਹੀ ਹਨੈ'॥੨੧॥ ਜੇ ਗੁਰ ਭਾਖੇ ਸਕਲ ਸੁਨਾਏ। ਜਾਨੇ ਗੌਰਸਾਲ ਦੁਖਦਾਏ। ਰਿਦੇ ਤ੍ਰਾਸ ਧਰਿ ਬਨਿ ਕਰਿ ਦੀਨ। ਸੇਵਾ ਕਰਨਿ ਬਿਖੇ ਚਿਤ ਦੀਨਿ॥੨੨॥–ਕਰਿ ਗੁਰ ਕਾਰਜ ਭਲੇ ਰਿਝਾਊਂ। ਨਾਂਹਿ ਤ ਅਪਨੇ ਪ੍ਰਾਨ ਗਵਾਊਂ। ਦਾਰੁਨ ਸ੍ਰਾਪ ਬਖਸ਼ਿ ਹੈਂ ਜਾਂ ਤੇ।ਮਨ ਬਚ ਕਰਮਨਿ ਸੇਵੌਂ ਤਾਂ ਤੇ ॥੨੩॥ [17]ਦੁਰਨਹਾਰ ਭੀਖਨ ਦੁਖਦਾਨੀ। ਭਈ ਕ੍ਰੋਧ ਤੇ ਸਤਿਗੁਰ ਬਾਨੀ[17]। ਹੋਹਿ ਪ੍ਰਸੰਨ ਨ ਬਖਸ਼ਹਿੰ ਜਾਵਦ। ਨਿਸ ਦਿਨ ਸੇਵਾ ਲਾਗੌਂ

[1]ਦੂਰੋ ਲੱਛਣਾਂ ਵਾਲਾ।(ਅ) ਹਰਨ। [2]ਸ਼ੇਰ। [3]ਕੁੱਕੜ। [4]ਤੋਤਾ। [5]ਪਾਣੀ ਕਿਨਾਰੇ ਰਹਿਣ ਵਾਲਾ ਇਕ ਪੰਛੀ–ਜਿਸਦੀ ਟਿੰਚੀ ਲੰਮੀ, ਸਿਰ ਲਾਲ ਤੇ ਬਦਨ ਮਿੱਟੀ ਰੰਗਾ ਹੁੰਦਾ ਹੈ, [6]ਕੰਨ ਖਜੂਰਾ। [7]ਕੁੰਡਲੀਆ ਸਰਪ (ਕੁੰਡੀਆ ਸਪ)। [8]ਨੇ ਮੂਰਖ! [9]ਕੇਕੜਾ ਪਾਣੀ ਦਾ ਇਕ ਵੱਡਾ ਕੀੜਾ, ਜਿਸ ਦੀਆਂ ਅੱਠ ਟੰਗਾਂ ਤੇ ਦੋ ਪੰਜੇ ਹੁੰਦੇ ਹਨ। [10]ਡੱਡੂ। [11]ਕੇਚੂਆ, ਰੀਂਗਆ। [12]ਕਨਖੋਲ। (ਅ) ਅਠੂਹਾਂ। [13]ਬੱਦਲਾਂ। [14]ਢੋਵੇਂਗਾ। [15]ਏ-ਉਲਾਦੇ। [16]ਭਾਵ ਉਹ ਬੀ ਸ੍ਰਾਪਤ ਸਮਝੋ। [17]ਭਜੀ ਦੁਖਦਾਤੀ ਤੇ (ਫੁਰਨਹਾਰ=) ਫਲ ਦਿਤੇ ਬਿਨਾ ਨਾ ਟਲਣ ਵਾਲੀ ਬਾਣੀ ਜੋ ਕ੍ਰੋਧ ਨਾਲ ਸਤਿਗੁਰ ਤੇ ਦੱਸੀ ਹੈ। *ਪਾ:–ਕਿਰਲਾ। †ਰੋਂਦੇ ਦਾ ਨੱਸ ਨੂੰ ਮਰਵਾ ਦੇਣਾ ਸਤਿਗੁਰਾਂ ਨੇ ਪਸੰਦ ਨਹੀਂ ਕੀਤਾ ਕਿਉਂਕਿ ਨੱਠੇ ਦੀ ਨੇ ਗਲ ਅਣਚਿਤ ਸਮਝਕੇ ਰੋਂਦੇ ਨੇ ਉਸ ਦੀ ਜਾਨ ਲਈ ਹੈ ਉਹ ਇਤਨੀ ਨਿਰਦਈ ਨਹੀਂ ਕਿ ਉਸ ਦੀ ਜਾਨ ਮਾਰੀ ਜਾਂਦੀ। ਯੋਗ ਇਹ ਸੀ ਕਿ ਗੌਰਾ ਕੁਰੂ ਜੀ ਪਾਸ ਸ਼ਕਾਇਤ ਕਰਦਾ ਤੇ ਕੁਰੂ ਜੀ ਆਪ ਨੱਠੇ ਨੂੰ ਦੰਡ ਦੇਂਦੇ। ਇਸੇ ਗੌਰੇ ਨੇ ਨਜਾਯ ਆਪਣੇ ਹੱਥ ਵਿਚ ਲੀਤਾ ਹੈ ਤੇ ਕਸੂਰ ਤੋਂ ਕਿਤੇ ਵਧਕੇ ਦੰਡ ਦੇਣ ਵਿਚ ਮਹਾਂ ਅਪਰਾਧ ਕੀਤਾ ਹੈ ਇਸ ਕਰਕੇ ਰੋੜਿਆ ਗਿਆ ਹੈ।

ਭਾਵਦ-॥੨੪॥ਇਮ ਦਿਢ ਮਨ ਕੋ ਕਰਿਕੈ ਗੌਰਾ। ਸੈਵਨ ਹਿਤ ਪੂਨ ਧਰਿ ਭਿਸ ਠੌਰਾ। ਗੁਰ ਸੋਂ ਢਰਕ ਕੋਸ ਕੋ ਰਾਖਿ। ਚਢਨੋ ਪਿਛਾਰੀ ਨਿਜ ਹਿਤ ਕਾਖਿ ॥੨੫॥ ਕ੍ਰਮ ਕ੍ਰਮ ਕਰਿ ਘਾਲਤਿ ਮਗ ਡੇਰੇ। ਸੈਨਾ ਗਮਨਤਿ ਸੰਗ ਘਨੇਰੇ। ਸ਼੍ਰੀ ਹਰਿਰਾਇ ਪਾਲਕੀ ਮਾਂਹਿ। ਹੋਹਿ ਅਰੂਢਨ ਸੁਖ ਸੋਂ ਜਾਹਿ ॥ ੨੬॥ ਗਨ ਦੁੰਦਭਿ ਬਾਜਤ ਸੰਗ ਚਾਲੈ। ਅਯੁਧ ਧਾਰੀ ਸੁਭਟ ਬਿਸਾਲੇ। ਕਤਹੂੰ ਨਿਕਸਹਿ ਅੱਗੂ ਕੁਰੰਗ। ਦੇਖਤਿ ਭੂਰਨ ਚਢਹਿੰ ਤੁਰੰਗ ॥੨੭॥ ਬਡੇ ਬੇਗ ਤੇ ਚਲਹਿੰ ਧਵਾਇ। ਮਹਾਂ ਬਲੀ ਹਧ ਸਮਤਾ ਬਾਇ[1]। ਖੰਡ ਘੀਵ ਕਰਿ ਪਾਲਨ ਕੀਨੇ। ਚਪਲ ਚਲਾਕੀ ਮਹਿੰ ਚਿਤ ਦੀਨੇ ॥੨੮॥ ਮ੍ਰਿਗਨਿ ਹਰਾਇ ਧਾਇ ਕੈ ਗਹੈਂ।ਮੈਚਕ ਪ੍ਰਿਸ਼ਟ[2] ਜਿਨਹੁੰ ਕੀ ਅਹੈਂ।ਦੀਰਘ ਸ਼੍ਰਿੰਗਨਿ ਤੇ ਗਹਿ ਲੈਤਿ।ਪੁਨ ਦਾਸਨਿ ਪਕਰਾਇ ਸੁ ਦੇਤਿ ॥ ੨੯॥ ਇਸ ਪ੍ਰਕਾਰ ਮਗ ਕਰਤਿ ਬਿਲਾਸਾ। ਪਾਲਤਿ ਮ੍ਰਿਗਨਿ, ਨ ਹੋਤਿ ਬਿਨਾਸਾ। ਭਏ ਇਕੱਤ੍ਰ ਹਜ਼ਾਰੋਂ ਜੀਵੈ। ਬਨ ਤੇ ਆਨਿ[3] ਪਾਲਨਾ ਥੀਵੈ ॥੩੦॥ ਜਹਾਂ ਸਿਵਰ ਕੋ ਘਾਲਹਿੰ ਜਾਇ। ਸੁਨਿ ਗੌਰਾ ਪੀਛੇ ਠਹਿਰਾਇ। ਕੋਸ ਢਰਕ ਤੇ ਡੇਰਾ ਕਰੈ। ਗੁਰੁ ਰਿਝਾਵਨਿ ਇੱਛਾ ਧਰੈ ॥੩੧॥ ਅਪਨੀ ਸੈਨਾ ਰਾਖਹਿ ਸੰਗ। ਬਡੇ ਸੁਭਟ ਬਲਿ ਚਪਲ ਤੁਰੰਗ। ਨਹਿੰ ਨੇਰੇ ਗੁਰ ਕੇ ਕਬਿ ਹੋਵੈ। ਮਹਾਂ ਕੋਪ ਅਪਨੇ ਪਰ ਜੋਵੈ ॥ ੩੨ ॥-ਦੁਖਦ ਭਯੰਕਰ ਦੀਰਘ ਸ੍ਰਾਪ। ਕਰੈਂ ਪ੍ਰਸੰਨ, ਬਖਸ਼ ਹੈਂ ਆਪ-। ਕੋਸ ਢਰਕ ਤੇ ਸੰਗ ਸਿਧਾਰਹਿ। ਤਿਮ ਹੀ ਅਪਨੋ ਸਿਵਰ ਉਤਾਰਹਿ ॥ ੩੩ ॥ ਆਯੁਧ ਧਾਰੀ ਬੀਰ ਬਿਸਾਲਾ। ਰਣ ਠਾਨਤਿ ਰਿਪੁ ਤੇ ਨਹਿੰ ਚਾਲਾ।ਇਸ ਬਿਧਿ ਗਮਨਤਿ ਮਗ ਉਲੰਘਾਯੋ। ਸ਼੍ਰੀ ਕੀਰਤਿਪੁਰ ਤਬਿ ਨਿਯਰਾਯੋ ॥੩੪॥ ਕੋਸ ਦੂਰ ਪੁਰਿ ਤੇ ਜਹਿੰ ਠੌਰਾ। ਅਪਨਿ ਸੈਨ ਜੁਤਿ ਉਤਰਨੋ ਗੌਰਾ। ਸ਼੍ਰੀ ਹਰਿਰਾਇ ਪ੍ਰਵੇਸ਼ੇ ਜਾਇ। ਹਰਖੇ ਨਰ ਨਾਰੀ ਸਮੁਦਾਇ ॥ ੩੫ ॥ ਚਢਿ ਕੈਠਾਨ ਪਰ ਫੂਲ ਬਸਾਵੈਂ। ਦੇਖਿ ਦੇਖਿ ਸਭਿ ਸੀਸ ਨਿਵਾਵੈਂ। ਉਤਸਵ ਕਰਨੇ ਅਨੇਕ ਪ੍ਰਕਾਰਾ। ਪੁਰਿ ਪ੍ਰਵਿਸ਼ਨੇ ਸਤਿਗੁਰੁ ਨਿਹਾਰਾ ॥੩੬॥ ਨਿਜ ਮੰਦਿਰ ਸੁੰਦਰ ਜਹਿੰ ਬਨਨੋ। ਚਿੱਤ੍ਰਤ ਅੰਦਰ ਤੇ ਸੁਖ ਸਨਨੋ। ਵਾਹਨ ਤਜਾਗਿ ਪ੍ਰਵੇਸ਼ੇ ਜਾਇ। ਦੀਹ ਪ੍ਰਯੰਕ ਬਿਛੌਨਾ ਛਾਇ ॥ ੩੭ ॥ ਦਾਸਨਿ ਆਨਿ ਡਸਾਵਨਿ ਕੀਨਿ। ਸ਼੍ਰੀ ਹਰਿਰਾਇ ਹੇਰਿ ਆਸੀਨ। ਚਹੁੰਦਿਸ਼ ਮਾਂਹਿ ਢਰਸ਼ ਜੋ ਹੋਵਾ। ਰੰਗ

[1]ਬਾਹੁ ਸਮਾਨ ਦੇਸ਼ ਘੋੜੇ। [2]ਭਾਵ ਹੀਰੇ ਹਰਨ। [3]ਲਿਆਕੇ।

ਅਨੇਕਨਿ ਕੋ ਸੁਠ ਜੋਵਾ ॥ ੩੯ ॥ ਲੈ ਲੈ ਬਹੁ ਬਿਧਿ ਕੇ ਉਪਹਾਰ। ਪੁਰਿ ਜਨ ਪਹੁਚੇ ਆਨੰਦ ਧਾਰਿ। ਬੰਦਨ ਕਰਿ ਅਰਬਿੰਦ ਚਰਨ ਕੋ। ਦੇਖਤਿ ਦਰਸ਼ਨ ਕਸ਼ਟ ਹਰਨਿ ਕੋ ॥੩੯॥ ਕੁਸ਼ਲ ਪ੍ਰਸ਼ਨ ਸਭਿ ਸੋਂ ਗੁਰ ਕਰਸੋ। 'ਕ੍ਰਿਪਾ ਆਪ ਕੀ' ਤਿਨਹੁ ਉਚਰਸੋ। 'ਪਿਤਾ ਆਪ ਕੇ ਨਗਰ ਬਸਾਯਹੁ। ਨਰ ਨਾਰਿਨਿ ਆਨੰਦ ਉਪਜਾਯਹੁ ॥ ੪੦ ॥ ਤੁਮ ਭੀ ਨਹਿੰਨ ਬਿਸਾਰਹੁ ਇਨ ਕੋ। ਅਹੋ ਆਸਰਾ ਇਨ ਪੁਰਿ ਜਨ ਕੋ।ਚਿਰੰਕਾਲ ਬਾਹਰ ਭੀ ਰਹੋ। ਸਦਾ ਪ੍ਰਤੀਖਤਿ ਹਮ ਮਗ ਲਹੋ॥੪੧॥ਅਪਰ ਨਹੀਂ ਇਸ ਪੁਰਿ ਕੋ ਮਾਲਿਕ। ਰਾਖਨਿ ਪਾਲਨਿ ਤੁਮਰੇ ਭਾਲਿਕ'। ਸੁਨਿ ਕਰਿ ਬੋਲੇ ਸ਼੍ਰੀ ਹਰਿਰਾਇ। 'ਰਹੋ ਪਿਤਾਮਾ ਜੀ ਇਸ ਥਾਇੰ॥੪੨॥ ਹਮ ਭੀ ਤਿਮ ਇਤ ਬਾਸ ਕਰੈਂਗੇ। ਪੁਰਿ ਕੋ ਖੇਦ ਨ ਕੋਇ ਧਰੈਂਗੇ। ਬਸਹੁ ਨਿਚਿੰਤ ਅਨੰਦ ਉਪਜਾਵਹੁ। ਗੁਰ ਗੁਰ ਸਿਮਰਹੁ ਬਿਘਨ ਮਿਟਾਵਹੁ' ॥੪੩॥ ਸ਼੍ਰੀ ਹਰਿ ਕ੍ਰਿਸ਼ਨ ਚੰਦ ਕੋ ਪਾਸ। ਆਨਸੋ ਗੋਦ ਉਠਾਏ ਦਾਸ। ਪਿਤ ਕੇ ਸਨਮੁਖ ਹ੍ਵੈ ਕਰਿ ਠਾਢੋ। ਕਰੀ ਨਮੋ ਸੁ ਚਾਉ ਚਿਤ ਬਾਢੋ ॥ ੪੪ ॥ ਲਘੁ ਸੁਤ ਕੋ ਪਿਖਿ ਗਹਿ ਕਰਿ ਬਾਹੁ। ਲੀਏ ਬਿਠਾਇ ਅੰਕ ਕੇ ਮਾਹੁ। ਮੁਖ ਹੇਰਤਿ ਫੇਰਤਿ ਸਿਰ ਹਾਥ। ਜਾਨਹਿੰ-ਥਨਹਿੰ ਤਖਤ ਕੋ ਨਾਥ-॥ ੪੫ ॥ ਪੁਨ ਉਠਿ ਕਰਿ ਭਹਿੰ ਜਲਧਿ ਬਿਬੇਕਾ। ਮਾਤਾ ਨੇਤੀ ਪਗ ਸਿਰ ਟੇਕਾ। ਸੁਤ ਕੋ ਪਿਖਤਿ ਆਸ਼ਿਖਾ ਦਈ। ਰਿਦੇ ਅਨੰਦ ਪ੍ਰਫੁੱਲਿਤ ਭਈ ॥ ੪੬ ॥ ਪੁਨ ਸਭਿ ਮਹਿਲਾ ਦਰਸ਼ਨ ਕੀਨਿ। ਬੰਦਹਿੰ ਪਦ ਰਿਦ ਮੁਦ ਮਹਿੰ ਲੀਨਿ। ਇਸ ਬਿਧਿ ਕੀਰਤਿ ਪੁਰਿ ਮਹਿੰ ਜਾਇ। ਬਸੇ ਆਨਿ ਸ਼੍ਰੀ ਗੁਰ ਹਰਿਰਾਇ॥੪੭॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮ ਕਾਸੇ 'ਕੀਰਤਪੁਰ ਆਗਮਨ' ਪ੍ਰਸੰਗ ਵਰਨਨੰ ਨਾਮ ਦਿਵਾਦਸਮੋ ਅੰਸੂ ॥ ੧੧ ॥

੧੨. [ਸ਼੍ਰੀ ਗੁਰ ਨਿੱਤ ਬਿਵਹਾਰ]।

ਦੋਹਰਾ ॥ ਖਸ਼ਟ ਮਾਸ ਪੁਰਿ ਮਹਿੰ ਬਸੇ ਨਾਨਾ ਕਰਤਿ ਬਿਲਾਸ। ਚਹੁੰਦਿਸ਼ਿ ਕੀ ਗਨ ਸੰਗਤਾਂ ਸੰਗ ਮਸੰਦ ਸੁ ਦਾਸ ॥ ੧ ॥ ਚੌਪਈ ॥ ਲੈ ਲੈ ਅਨਿਕ ਅਕੋਰਨਿ ਆਵੈ। ਦਰਸਹਿੰ ਮਨੋ ਕਾਮਨਾ ਪਾਵੈਂ। ਦੇਸ਼ ਬਿਦੇਸ਼ ਜਗਤ ਮਹਿੰ ਸਾਰੇ। ਗੁਰ ਕੀਰਤਿ ਪਸਰੀ ਸੁਖ ਸਾਰੇ ॥ ੨ ॥ ਦੀਪਮਾਲ ਬੈਸਾਖੀ ਆਦਿ। ਮੇਲਾ ਹੋਇ ਸੰਤ ਸੰਬਾਦ। ਭਜਨ ਕੀਰਤਨ ਆਠਹੁੰ ਜਾਮੁ। ਕੋਤੁਕ ਲਿਵ ਲਾਗੀ ਸਭਿ ਨਾਮੁ ॥ ੩ ॥ ਸਿੱਖ ਅਨੇਕ ਮੰਜੀਆਨ ਵਾਰੇ। ਨਿਜ ਨਿਜ ਸਗਤਿ ਕੀਨ ਉਦਾਰੇ। ਫੁਰਹਿ ਥਾਕ ਤੁਰਨ ਥਰ ਸ੍ਥਾਪੇ। ਅਜ਼ਮਤ ਜੁਤ ਗਨ, ਗੁਰੂ ਸਥਾਪੇ ॥੪॥ ਸੋ ਸਭਿ ਦਰਸ਼ਨ ਕੋ ਚਲਿ ਆਵੈਂ।

ਵਸਤੁ ਅਜਾਇਬ ਗੁਰ ਹਿਤ ਲਯਾਵੈਂ। ਚੱਕ੍ਰਵਰਤਿ ਜਿਮ ਮਹਾਂ ਅਧੀਸ਼ਾ[1]। ਸਭਿ ਨ੍ਰਿਪ ਆਇ ਨਿਵਾਵੈਂ ਸੀਸ ॥੫॥ ਤਥਾ ਤਖਤ ਪਰ ਸ਼੍ਰੀ ਹਰਿਰਾਇ। ਦੇਤਿ ਦਾਨ ਬਹੁ ਰਹੇ ਸੁਹਾਇ। ਮਨੋ ਕਾਮਨਾ ਮਨ ਤੇ ਜਾਚੈਂ। ਕੇਤਿਕ ਜਾਚਤਿ ਬਚਨ ਉਬਾਚੈਂ ॥ ੬ ॥ ਗੁਪਤਿ ਬਿਦਤਿ ਦਾਸਨਿ ਕੀ ਆਸ। ਪੂਰਵਤਿ ਸਗਰੀ ਦੇਤਿ ਹੁਲਾਸ। ਕੋਚਿਤ ਪੁੱਤ੍ਰ ਕਾਮਨਾ ਪਾਵੈਂ। ਕੋਚਿਤ ਬਿਤ ਪ੍ਰਾਪਤਿ ਹਰਖਾਵੈਂ ॥ ੭ ॥ ਕੋਚਿਤ ਤਨ ਅਰੋਗਤਾ ਜਾਚੈਂ। ਕੋਚਿਤ ਬਿਘਨ ਬਿਨਾਸਿ ਉਬਾਚੈਂ। ਕੋਚਿਤ ਭੀਰ ਪਰਹਿ ਜਬਿ ਆਇ। ਜਾਚਤਿ ਬਨਿ ਕੈ ਦੀਨ ਸਹਾਇ[2] ॥ ੮ ॥ ਕੱ ਕੱ ਕਾਰਜ ਗਿਨੀਅਹਿੰ ਜਗ ਕੇ। ਪਾਵਹਿੰ ਨਿਕਟਿ ਗੁਰੂ ਸਰਬਗ ਕੋ।ਗਾਦੀ ਉਚਿਤ ਬੈਠਿ ਛਬਿ ਪਾਵੈਂ।ਭਟ ਚਹੁੰ ਦਿਸ਼ਾ ਦਿਵਾਨ ਲਗਾਵੈਂ ॥੯॥ ਚੌਰਦਾਰ ਢੋਰਤਿ ਬਰ ਚੌਰ। ਚੋਬਦਾਰ ਠਾਢੇ ਬਡ ਪੌਰ। ਹਾਥ ਲਸ਼ਟਕਾ ਕੰਚਨ ਧਾਰੈਂ। ਹੁਕਮ ਗੁਰੂ ਕੋ ਅੱਗੂ ਉਚਾਰੈਂ ॥੧੦॥ ਭਾਟ ਨਕੀਬ ਸੁਜਸੁ ਕੋ ਕਹੈਂ। ਬ੍ਰਿੰਦ ਢਲੈਤ[3] ਖਰੇ ਦ੍ਰਿਢ ਰਹੈਂ। ਸੁਰਜਮੁਖੀ ਸੁਹਾਇ ਅਗਾਰੀ।ਜਗਮਗਾਤ ਸੂਰਜ ਅਨੁਹਾਰੀ ॥ ੧੧ ॥ ਖਰੇ ਮੇਵੜੇ ਸੰਗਤਿ ਕੇਰੇ। ਕਰਿ ਅਰਦਾਸ ਸੁਨਾਇ ਅਗੇਰੇ। ਧਨੀ ਮਸੰਦਨਿ ਤੇ ਪਰਿਵਾਰਤਿ। ਚਹੁੰਦਿਸ਼ਿ ਤੇ ਬਾਕਨਿ ਸਤਿਕਾਰਤਿ ॥ ੧੨॥ ਅਨਿਕ ਅਕੋਰਨਿ ਕੇ ਅੰਬਾਰੇ। ਹੋਤਿ ਜਾਤਿ ਹੈਂ ਗੁਰੂ ਅਗਾਰੇ। ਕਰ ਜੁਗ ਜੋਰਿ ਜੋਰਿ[4] ਚਹੁੰ ਓਰ। ਜਾਚਹਿੰ ਰਾਚਹਿੰ ਚਰਨ ਨਿਹੋਰਿ[5] ॥ ੧੩॥ ਕਬਿ ਕਬਿ ਕ੍ਰਿਪਾ ਦ੍ਰਿਸ਼ਟਿ ਕੋ ਡਾਰੈਂ।ਸਭਿ ਦਿਸ਼ਿ ਸੰਗਤਿ ਖਰੀ ਨਿਹਾਰੈਂ। ਇਕ ਸੌ ਇਕ ਪਾਲਨਿ ਕੋ ਜਾਮਾ। ਸੁਖਮ ਬਸਤ੍ਰ ਪਹਿਰਿ ਅਭਿਰਾਮਾ ॥ ੧੪ ॥ ਬਹੁਤ ਮੋਲ ਕੋ ਲਲਿਤ ਦੁਕੂਲ। ਡਾਰਜੋ ਰਹੈ ਦੀਹ ਭੁਜਮੂਲ[6]। ਮੁਕਤਾਲਨਿ ਕੀ[7] ਮਾਲ ਬਿਸਾਲਾ। ਉਜਲ ਗੋਲ ਦਿਪਤਿ ਦੁਤਿ ਜਾਲਾ ॥੧੫॥ ਬਿਚ ਲਲੰਤਕਾ[8] ਲੁਲਿਤ[9] ਲਲਾਮੁ[10]*। ਹੀਰੇ ਬਡੇ ਜਟਿਤਿ ਅਭਿਰਾਮ। ਨਵਰਤਨੇ ਭੁਜਦੰਡ ਬਿਰਾਜੇ।ਨਵਗ੍ਰਹ ਨਿਜਦ੍ਰੁਤਿ ਜਨੁ ਉਪਰਾਜੇ[11] ॥੧੬॥

[1] ਪ੍ਰਿਥਵੀ ਪਤੀ ਰਾਜਾ। [2] ਦੀਨ ਬਣ ਕੇ ਸਹਾਇਤਾ ਮੰਗਦੇ ਹਨ। [3] ਸੂਰਮੇ। [4] ਹੱਥ ਦੋਵੇਂ ਜੋੜ ਜੋੜ ਕੇ। [5] ਚਰਨਾਂ ਵਿਚ ਬਿਨੈ ਕਰਕੇ ਮੰਗਣ ਵਿਚ ਰਚਦੇ ਹਨ ਭਾਵ ਪ੍ਰੀਤਵਾਨ ਦੇਕੇ ਮੰਗਦੇ ਹਨ। [6] ਡਾਢ ਮੋਢਿਆਂ ਤੇ। [7] ਮੋਤੀਆਂ ਦੀ। [8] ਨਾਡੀ ਦੁੱਕ ਲਟਕਣ ਵਾਲੀ ਮਾਲਾ [ਸੰਸ:, ਲਲਨ੍ਤਿਕਾ]। [9] ਟਿਕ ਰਹੀ ਹੈ [ਸੰਸ:, ਲੁਲਿਤ]। (ਅ) ਲਟਕ ਰਹੀ ਹੈ, ਹਿਲ ਰਹੀ ਹੈ। [10] ਦੁਦਰ [ਸੰਸ:, ਲਲਾਮ]। [11] ਮਾਨੋ ਆਪਣੀ ਫ਼ੌਜ ਪੈਦਾ ਕਰ ਰਹੇ ਹਨ।

*ਪਾ:- ਬੀਚ ਬਿਰਾਜਿਤਿ ਦੁਦਰ ਕਾਮ।

ਸਾਤਰੁਪ ਕੇ ਕਟਕ[੧] ਸੁਹਾਇ। ਕੋਰ ਦਾਰ ਜਟਿਤੀ ਸਮੁਦਾਇ। ਛਾਪ ਛਲਾਘਨਿ ਸ਼ੋਭਤਿ ਹੀਰੇ। ਰਚੇ ਚਕੋਰ ਚਾਰੁ ਰੁਚਿ ਚੀਰੇ ॥ ੧੭ ॥ ਦੁਇ ਮੁਖ ਮੰਡਲ ਕਾਨਨ ਕੁੰਡਲ[੨]।ਡੋਲਤਿ,ਸ਼ੋਭਤਿ ਮਨਹੁੰ ਅਖੰਡਲ[੩]। ਸੁੰਦਰ ਸੂਖਮ ਸਿਰ ਉਸ਼ਨੀਕ[੪]।ਉਪਰ ਜ਼ਿਗਾ ਬੰਧਿ ਬਿਧਿ ਨੀਕ* ॥੧੮॥ ਮਨਹੁੰ ਸ਼ਾਂਤਿ ਰਸ ਕੇ ਧਰਿ ਬੇਸ। ਸੋਹਤਿ ਸੂਰਜ ਗ੍ਯਾਨ ਵਿਸ਼ੇਸ਼ਾ।ਬੋਲ ਅਮੋਲਕ ਕੋਮਲ ਮੀਠੇ। ਮੁਖ ਤੇ ਨਿਕਸਤਿ ਚਿਤ ਕੋ ਈਠੇ ॥੧੯॥ ਕਮਲ ਪਾਂਖਰੀ ਆਂਖ ਬਿਸਾਲਾ। ਕ੍ਰਿਪਾ ਭਰੀ ਤੇ ਪਿਖਹਿੰ ਕ੍ਰਿਪਾਲਾ। ਗਰ ਸ਼ਮਸ਼ੇਰ ਧਰੀ ਖਰ ਧਾਰਾ। ਜਟਤਿ ਜਵਾਹਰ ਮੁਸ਼ਟ ਸੁਧਾਰਾ ॥ ੨੦ ॥ ਸਰ ਭੀਖਨ ਭੀਖਨ ਤੇ ਭਰਮੈ। ਤਰਕਸ਼ ਮੁਕਤਾ ਗੁੱਛਨਿ ਜਰਮੈ। ਧਰਹਿੰ ਧਨੁਖ ਕੋ ਅਧਿਕ ਕਠੋਰਾਐਂਚਨੈ ਜਾਇ ਨ ਨਰ ਕੇ ਜੋਰ॥੨੧॥ ਸਰਬ ਸ਼ਸਤ੍ਰ ਕਬਿ ਨਿਕਟਿ ਧਰਾਵੈਂ। ਕਬਿਹੂੰ ਅਪਨੇ ਅੰਗ ਲਗਾਵੈਂ। ਬਾਕ ਪਿਤਾਮੈ ਕੋ ਨਿਤ ਪਾਲਤਿ। ਜਿਸ ਕਾਰਨ ਤੇ ਜੰਗ ਨ ਛਾਲਤਿ ॥ ੨੨ ॥ ਤੁਰਕਾਦਿਕ ਜੇ ਰਿਪੁ ਹੁਇ ਆਵੈ।ਐਂਚਕ ਬਿਘਨ ਤਿਨਹੁੰ ਪਰਿ ਜਾਵੈ।ਆਇ ਸਕਹਿੰ ਨਹਿੰ ਨਿਕਟਿ ਅਰਾਤੀ। ਬਿਨਸਤਿ ਬਿਨਾਂ ਬਾਰ ਬਿਨ ਘਾਤੀ[੫] ॥ ੨੩ ॥ ਜਾਮ ਜਾਮਨੀ ਜਾਗਨਿ ਕਰਿ ਹੀਂ। ਸੌਚ ਸ਼ਨਾਨ ਠਾਨਿ ਪਟ ਧਰਿਹੀਂ। ਬੈਠਹਿੰ ਮਨ ਪਾਵੈਂ ਬਿਸਰਾਮ। ਇਕ ਲਿਵ ਲਗਹਿ ਆਤਮਾ ਰਾਮ ॥ ੨੪॥ ਰਾਗ ਦ੍ਵੈਸ਼ ਦ੍ਵੈਤ ਨ ਜਹਿੰ ਲੇਸ਼। ਇਕ ਅਸ਼ੇਸ਼ ਮਹਿੰ ਨਹਿੰ ਨ ਕਲੇਸ਼[੬]।ਆਵਹਿੰ ਬ੍ਰਿੰਦ ਰਬਾਬੀ ਪਾਸੈ। ਆਸਾਵਾਰਿ ਸ ਰਾਗ ਪ੍ਰਕਾਸ਼ੈਂ ॥੨੫॥ ਜਿਮ ਅੰਮ੍ਰਿਤ ਕੀ ਬਰਖਾ ਹੋਇ। ਸੁਨਹਿੰ ਪ੍ਰੀਤ ਵਡਭਾਗੀ ਜੋਇ। ਹੋਇ ਪ੍ਰਕਾਸ਼ ਭੋਗ ਜਬਿ ਪਰੈ। ਭਾਟ ਨਕੀਬ ਸੁਜਸੁ ਕੋ ਕਰੈਂ॥੨੬॥ ਘਸਿ ਚੰਦਨ ਕੋ ਕੇਸਰ

[੧]ਜਿਨੇ ਦੇ ਕੜੇ। [੨]ਦੁਹਾਂ ਕੰਨਾਂ ਵਿਚ ਕੁੰਡਲ ਹਨ। [੩]ਜਿਵੇਂ ਇੰਦ੍ਰ ਦੇ ਸ਼ੋਭਦੇ ਹਨ। [੪]ਦਸਤਾਰ। [੫]ਬਿਨਾ ਮਾਰੇ। [੬]ਨਹੀਂ (ਜਿਸ ਵਿਚ ਕੋਈ) ਕਲੇਸ਼ ਹੈ (ਉਸ) ਇਕ ਪੂਰਨ ਵਿਚ (ਟਿੱਕਦੇ ਹਨ)॥

*ਰਾਜਸੀ ਲਿਬਾਸ ਦਾ ਦ੍ਰਿਪਕ ਸੁਹਣਾ ਦੀਹਦਾ ਹੈ, ਪਰ ਕੁੰਡਲ ਆਦਿ ਪਹਿਰਾਵੇ ਕੇਵਲ ਕਾਵ੍ਯ ਸੁੰਦਰਤਾ ਦੇ ਹੀ ਲਖਾਯਕ ਸਮਝਣੇ ਚਾਹੀਏ, ਕਿਉਂਕਿ ਕੁੰਡਲਾਂ ਦੀ ਹਿਲ ਨਾਲ ਪ੍ਰੇਮੀ ਦਿਲਾਂ ਦੇ ਹਿਲਾਉ ਤੇ ਖੇਂਚ ਦੇ ਭਾਵ ਪਹਿਲੇ ਕਵੀਆਂ ਨੇ ਦਰਸਾਏ ਹਨ, ਉਸੇ ਭਾਵ ਦੀ ਸੁੰਦਰਤਾ ਦੇ ਅਸਰ ਹੇਠ ਕਵੀ ਜੀ ਵੀ ਇਹੋ ਜਿਹੇ ਵਰਣਨ ਨੂੰ ਦਿਖਾਲਦੇ ਹਨ। ਪੁਰਾਣੇ ਕਵੀ ਪੁਸ਼ਤੂ ਵਰਣਨ ਤੋਂ ਲੰਘਕੇ ਕਾਵ੍ਯ ਨੂੰ ਕੇਤ ਸਾਮਾਨ ਵੀ ਜੇ ਦਰਸਾਉਣੇ ਜ਼ਰੂਰੀ ਹੋਣ ਦਰਸਾ ਜਾਇਆ ਕਰਦੇ ਸਨ ਤੇ ਇਸ ਨੂੰ ਦੂਸ਼ਨ ਨਹੀਂ ਸਨ ਮੰਨਦੇ ਜਿਹਾ ਕੁ ਤਾਲ ਦੀ ਕਵਿਤਾ ਤਾਂ ਪੂਰਨ ਹੈ ਜੇ ਕਵੀ ਕਵਲਾਂ ਦਾ ਜ਼ਿਕਰ ਵੀ ਵਿਚ ਲਿਆਵੇ, ਚਾਹੇ ਉਸ ਤਾਲ ਵਿਚ ਹੋਣ ਚਾਹੇ ਨਾ ਹੋਣ।

ਸਾਥ। ਆਨਹਿੰ ਦਾਸ ਧਰੈ ਜੁਗ ਹਾਥ। ਪ੍ਰਭੁਹਿ ਕੁਰਮਖੀ ਦੀਰਘ ਨੀਕਾ। ਨਿਜ ਕਰ ਸੰਗ ਨਿਕਾਸਹਿੰ ਟੀਕਾ ॥ ੨੭ ॥ ਦਰਸਰਿੰ ਬਿਚ ਆਦਰਸ਼[1] ਬਦਨ ਕੋ। ਸ਼ੋਭਤਿ ਸੁੰਦਰ ਦੁਤੀ ਸਦਨ ਕੋ। ਬਾਰੰਬਾਰ ਸ਼ਮਸ[2] ਪਰ ਹਾਥ। ਫੇਰਤਿ ਕਰਹਿੰ ਨਿਵਾਰਨਿ ਨਾਥ ॥੨੮॥ ਸਭਾ ਸਥਾਨ ਬਹੁਰ ਚਲਿ ਆਵੈਂ। ਸਕਲ ਸਮਾਜ ਦੇਖਿ ਸੁਖ ਪਾਵੈਂ। ਚਹੁੰਦਿਸ਼ ਤੇ ਬੰਦਨ ਗਨ ਹੋਵੈ। ਜਿਤ ਦਿਸ਼ਿ ਪਿਖੈਂ ਤਾਪ ਤ੍ਰੈ ਖੋਵੈਂ ॥੨੯॥ ਹੋਤਿ ਇਲਾਵਲ ਦੋਕੀ ਫੇਰ। ਬਜਤਿ ਮ੍ਰਿਦੰਗ ਰਬਾਬ ਬਹੋਰ। ਸਭਾ ਲਗੀ ਸਭਿ ਸ਼ਬਦ ਸੁਨੰਤੇ। ਬਿਮਲ ਆਤਮਾ ਹੈ ਮਤਿਵੰਤੇ ॥ ੩੦ ॥ ਕੋਚਿਤ ਗਯਾਨ ਬਾਰਤਾ ਬੂਝਹਿੰ। ਉਪਦੇਸ਼ਹਿੰ ਤਿਸ ਆਤਮ ਸੂਝਹਿੰ। ਕੋਚਿਤ ਸੇਵਾ ਕਰਹਿੰ ਬਿਸਾਲਾ। ਹੋਹਿ ਪ੍ਰਸੰਨ ਕਟਹਿੰ ਜਮ ਜਾਲਾ ॥ ੩੧ ॥ ਕੋਚਿਤ ਕਰਹਿੰ ਭਗਤਿ ਅਭਿਰਾਮ। ਉਪਦੇਸ਼ਤਿ ਗੁਰ ਤਿਨ ਸਤਿਨਾਮੁ। ਐਸੀ ਲਿਵ ਲਾਗਹਿ ਉਰ ਅੰਤਰ।ਸਿਮਰਨਿ ਨਿਸ ਦਿਨ ਰਹੈ ਨਿਰੰਤਰ ॥ ੩੨ ॥ ਜਿਸ ਤੇ ਮਨ ਹੁਇ ਜਾਇ ਇਕਾਗਰ। ਜਥਾ ਜੋਤਿ ਜੋਗੀਨਿ ਉਜਾਗਰ। ਅੰਤ ਸਮੈਂ ਗੁਰ ਪੁਰਿ ਮਹਿੰ ਬਾਸਹਿੰ। ਜਹਾਂ ਸਦੀਵ ਅਨੰਦ ਪ੍ਰਕਾਸ਼ਹਿ ॥੩੩॥ ਕੋਚਿਤ ਪਾਵਹਿੰ ਆਤਮ ਗਯਾਨ।ਜਨਮ ਜਨਮ ਕੇ ਬੰਧਨ ਹਾਨਿ। ਛੇਢ ਜਾਮ ਲੌ ਜਬਿ ਦਿਨ ਆਵੈ। ਭਾਵਤ ਬੈਠੇ ਸਭਾ ਸੁਹਾਵੈਂ॥੩੪॥ ਜਥਾ ਜੋਗ ਉਪਦੇਸ਼ਹਿੰ ਦਾਸ। ਕਰਹਿੰ ਕੁਮਤਿ ਕੇ ਦੈਧ ਬਿਨਾਸ਼। ਪੁਨਹਿ ਰਸੋਈਆ ਹਾਦਰ ਹੋਇ। ਠਾਢੋ ਰਹੈ ਬੰਦਿ ਕਰ ਦੋਇ॥ ੩੫॥ ਦ੍ਰਿਸ਼ਟਿ ਪਰਹਿ ਤਬ ਅਰਜ਼ ਗੁਜ਼ਾਰਹਿ। 'ਮਹਾਂਰਾਜ ਜੀ ਭੋਜਨ ਤਯਾਰਹਿ'। ਉਠਹਿੰ ਰੁਚੂ,[3] ਸੁਚ ਸੰਗ ਸਥਾਨ। ਬੈਠਹਿੰ[4],ਚਰਨ ਪਖਾਰਹਿੰ ਪਾਨ ॥੩੬॥ ਇਕ ਚੌਂਕੀ ਪਰ ਦੀਰਘ ਥਾਰ। ਇਕ ਪਰ ਬੈਠਹਿੰ ਆਪ ਉਦਾਰ। ਮਨ ਭਾਵਤਿ ਅਚਿ ਭੋਜਨ ਨਾਨਾ। ਪਾਨੀ ਪਾਨ ਪਖਾਰਹਿੰ ਪਾਨਾ[5] ॥੩੭॥ ਪੁਨ ਉਠਿ ਸੁਠ ਪ੍ਰਧੰਕ ਪਰ ਬਿਰੈਂ। ਕੇਤਿਕ ਕਾਲ ਸੁਖੋਪਤਿ ਧਰੈਂ। ਛੇਢ ਜਾਮ ਦਿਨ ਤੇ ਉਠ ਕਰਿ ਕੈ। ਧਰਹਿੰ ਸੌਚ ਆਲਸ ਪਰ ਹਰਿ-ਕੈ ॥੩੮॥ ਬਹੁਰ ਦਿਵਾਨ ਬਿਖੈ ਚਿਤ ਹੋਇ। ਦਰਸ਼ਨ ਕਰਹਿ ਆਨਿ ਸਭਿ ਕੋਇ। ਸ਼ਿਖਨਾ ਲਗਿ ਸੁਨਿ ਸ਼ਬਦ ਸ ਰਾਗ। ਕਰਹਿੰ ਸ਼ੁਧ ਜਨ ਪਿਖਿ ਅਨੁਰਾਗ॥੩੯॥ ਚਤੁਰ ਘਟੀ ਨਿਸ ਸੀਤੀ ਹੋਤਿ। ਭੋਜਨ ਕਰਹਿੰ ਰਾਤ ਪਨ ਵੇਰ। ਜਾਮ ਜਾਇ ਨਿੰਦ੍ਰਾ ਬਸਿ ਹੋਈ। ਪੌਢਹਿੰ ਬਰ ਪ੍ਰਧੰਕ ਪਰ ਸੋਇ।

[1]ਸ਼ੀਸ਼ੇ ਵਿਚ। [2]ਦਾੜ੍ਹੀ। [3]ਮੁੱਚਤਾ ਵਾਲੇ ਥਾਂ ਤੇ ਜਾ ਬੈਠਦੇ ਹਨ। [4]ਪਾਨੀ ਪੀਕੇ ਦੰਦ ਧੋਂਦੇ ਹਨ।

॥੪੦॥ ਜਾਮ ਜਾਮਨੀ ਤੇ ਪੁਨ ਜਾਗਹਿੰ। ਸੌਚ ਸ਼ਨਾਨ ਕਰਨਿ ਕੋ ਲਾਗਹਿੰ। ਇਕ ਸੌ ਇਕ ਗਾਗਰ ਕੇ ਸੰਗ। ਸਰਥ ਰਿਤੁਨਿ ਮੱਜਤਿ ਸਰਬੰਗ॥ ੪੧॥ ਇਮ ਨਿਸ ਦਿਨ ਕੀ ਕ੍ਰਿਯਾ ਕਰੰਤੇ। ਜਿਨ ਤੇ ਜਨ ਅਨੇਕ ਉਧਰੰਤੇ। ਖਸ਼ਟ ਮਾਸ ਕੀਰਤਿਪੁਰਿ ਮਾਂਹੀ। ਕਰਨੋ ਬਾਸ ਸਤਿਗੁਰ ਚਿਤਚਾਹੀ॥੪੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮਿ ਲਾਸੇ 'ਸ਼੍ਰੀ ਗੁਰ ਨਿਤ ਬਿਵਹਾਰ' ਪ੍ਰਸੰਗ ਵਰਨਨੇ ਨਾਮ ਦਵਾਦਸ਼ਮੋ ਅੰਸੂ ॥ ੧੨ ॥

੧੩. [ਕੁਤੁ ਜੀ ਦਾ ਫੇਰਾ ਤੁਰਕਾਂ ਦੇ ਘੇਰੇ ਵਿਚ]।

ਦੋਹਰਾ ॥ ਰਹਨੋ ਕੋਸ ਭਰ ਨਗਰ ਤੇ ਗੌਰਾ ਸਿਵਰ ਲਗਾਇ। ਚਾਹਤਿ ਕਰਨੋ ਪ੍ਰਸੰਨ ਗੁਰ ਘਾਤ[1] ਕਛੂ ਨਹਿੰ ਪਾਇ ॥ ੧ ॥ ਚੌਪਈ ॥ ਨਿਸ ਦਿਨ ਸਿਮਰਨਿ ਕਰਤਿ ਬਿਤਾਵੈ। ਨਿਜ ਸੈਨਾ ਕੋ ਧੀਰ ਧਰਾਵੈ। ਖਾਨ ਪਾਨ ਤੇ ਪੋਖਨਿ ਕਰੈ।ਸ਼ਸਤ੍ਰ ਬਸਤ੍ਰ ਤੇ ਤਮਾਰੀ ਧਰੈ॥੨॥ਸ਼੍ਰੀ ਹਰਿਰਾਇ ਚਢਨਿ ਕੋ ਚਾਹਾ। ਬਿਚਰਹਿੰ ਦੇਸ਼ਨਿ ਜੰਗਲ ਮਾਂਹਾ। ਸਨੇ ਸਨੇ ਸਤੱਦ੍ਰਵ ਕੇ ਤੀਰ। ਗਮਨੇ ਸੰਗ ਮਹਾਂ ਭਟ ਭੀਰ॥੩॥ਬਜਹਿ ਦੁਚੋਬ ਦੁੰਦਭਿਨਿ ਦੀਹਾਂ[2]। ਜਿਹ ਸੁਨਿ ਸੁਰਨਿ ਹੁਇ ਰਣ ਪ੍ਰੀਹਾਂ[3]। ਹਯ ਪੈਰਹਿੰ ਗਹਿੰ ਝੁਪਕ ਚਲਾਵਹਿੰ*। ਕੋਚਤਿ ਵਾਹਨਿ ਪੁਸ਼ਟ ਕੁਦਾਵਹਿੰ ॥੪॥ ਸ਼੍ਰੀ ਹਰਿਰਾਇ ਅਰੂਢਿ ਤੁਰੰਗ। ਬੇਗੀ ਚੰਚਲ ਬਲ ਸਰਬੰਗ। ਬਾਗ ਉਠਾਇ ਤੁੰਦ ਭਰਿ ਕਰਨੋ। ਨਟ ਸਮ ਢਾਂਦਤਿ ਚਪਲਤਿ ਚਰਨੋ ॥ ੫॥ ਕਰਹਿੰ ਕਵਾਇਦ ਤੋਮਰ ਤੀਰ। ਜਿਮ ਰਣ ਮਾਰਤਿ ਹੈਂ ਬਰ ਬੀਰ। ਅਧਿਕ ਧਵਾਇ ਦੀਨਿ[4] ਮੈਦਾਨ। ਮਨ ਮਨਿੰਦ ਜਿਹ ਬੇਗ ਮਹਾਨ ॥ ੬ ॥ ਸਭਿਨਿ ਦਿਖਾਇ ਫੇਰਿ ਕਰਿ ਆਛੇ। ਖਰੇ† ਮਿਲਾਵਨ ਸੈਨਾ ਪਾਛੇ[5]। ਮਾਰਗ ਚਲਤਿ ਅਨੇਕ ਪ੍ਰਕਾਰਾ। ਕੌਤਕ ਕਰਤਿ ਗੁਰੂ ਕਰਤਾਰਾ ॥ ੭ ॥ ਸਿੱਖੀ ਮਗ ਦਿਢ ਕਰਨਿ ਅਨੂਪ। ਜਗ-ਤੇਸ਼ੁਰ ਕੋ ਸਪਤਮ ਰੂਪ। ਸਤੱਦ੍ਰਵ ਤੀਰ ਤੀਰ ਚਲਿ ਆਵੈਂ।ਦਿਨ ਗਮਨੈਂ ਡੇਰਾ ਨਿਸ ਪਾਵੈਂ ॥੮॥ ਕੇਤਿਕ ਮਹਿਲਾਂ‡ ਕੇ ਸੰਗ ਡੋਰੇ।ਲਜਾਏ ਸਤਿਗੁਰ ਇਤ ਹੀ ਓਰੇ। ਸਮੈਦਨਿ[6] ਸਕਟਨਿ[7] ਮਹਿੰ ਗਨ ਦਾਸੀ। ਸੇਵਾ ਠਾਨਹਿੰ ਜੇ ਨਿਜ ਪਾਸੀ ॥ ੯ ॥ ਜਹਾਂ ਪ੍ਰਭੂ ਉਤਰੇ ਮੁਖ ਪਾਯੋ। ਹਿਤ ਤੇ ਗੌਰਾ

---

[1]ਦਾਉ,ਮੌਕਾ। [2]ਭਾਰੀ। [3](ਦੀ) ਇੱਛਾ। [4]ਭਜਾ ਦਿੱਤਾ। [5]ਪਿਛਲੀ ਨੂੰ ਮਿਲਾਵਣ ਲਈ ਖੜੋਤੇ। [6]ਰਥਾਂ। [7]ਗੱਡਿਆਂ। *ਪਾਃ—ਪਲ ਕਹਿ। †ਪਾਃ—ਕਰੇ।

‡ਸੋਂਤਵੇਂ ਸਤਿਗੁਰਾਂ ਦੇ ਪ੍ਰੰਗ ਵਿਚ ਕਵੀ ਜੀ ਨੇ ਵਿਆਹ ਨਹੀਂ ਦਰਸਾਏ। ਪਾਛਲੀ ਦੇ ਅੰਸ਼ ਵਿਚ ਵਿਵਾਹ ਦੱਸੇ ਹਨ, ਪਰ ਇਨ੍ਹਾਂ ਤੋਂ ੨ ਰਾਤਨ ਰੰਚ ਮਹਿਮਾ ਪ੍ਰਕਾਸ਼ ਵਿਚ ਇਕ ਵਿਆਹ ਆਇਆ ਹੈ, ਦੇਖੋ ਰਾਸਿ ੫ ਅੰਸ ੨੭ ਅੰਕ ੪੬ ਦੀ ਠਹਲੀ ਟੂਕ।

ਕੌਸ ਰਹਾਯੋ। ਸੈਂਗ ਤੀਨ ਸੈ ਭਟ ਅਸਵਾਰ। ਰਚਹਿੰ ਜੰਗ ਬਹੁ ਆਯੁਧ ਧਾਰਿ ॥ ੧੦ ॥ ਨਿਸ ਬਿਸਰਾਮ ਕੀਨਿ ਸੁਖ ਪਾਏ। ਖਾਨ ਪਾਨ ਤੇ ਪੁਨ ਸੁਪਤਾਏ।ਭਈ ਪ੍ਰਭਾਤਿ ਸੌਚ ਇਸ਼ਨਾਨੇ। ਜ਼ੀਨ ਡਾਰਿਹਯ ਕੀਨਿ ਪਯਾਨੇ ॥ ੧੧ ॥ ਸ੍ਰੀ ਹਰਿਰਾਇ ਅਗਾਰੀ ਚਾਲੇ। ਦੁੰਦਭਿ ਬਜਨੋ ਚਢਨੋ ਦਲ ਨਾਲੇ। ਪਾਛੇ ਸ਼ਤਿਗੁਰ ਕੋ ਰਣਵਾਸ। ਡੋਰੇ ਸਯੰਦਨ ਦਾਸੀ ਦਾਸ॥੧੨॥ ਮੁਧ ਲੈ ਕਰਿ ਰੌਰਾ ਚਢਿ ਚਾਲਾ। ਨਿਜ ਬਜਵਾਇ ਨਿਸ਼ਾਨ ਬਿਸਾਲਾ। ਸਭੁੱਦ੍ਰ ਨਿਕਟਿ ਨਿਕਟਿ ਚਲਿ ਆਵੈ। ਸਕਲ ਬਹੀਰ ਪਰਨੋ ਤਿਤ ਜਾਵੈ ॥ ੧੩ ॥ ਲਵਪੁਰਿ ਤੇ ਤੁਰਕਨਿ ਕੋ ਡੇਰਾ। ਜਾਤਿ ਚਲਨੋ ਉਮਰਾਵ ਬਡੇਰਾ। ਦਿੱਲੀ ਪੁਰਿ ਤੁਰਕੇਸ਼ਰ ਭੀਰ। ਪਹੁੰਚਨੋ ਚਹੈ ਮਹਾਂ ਭਟ ਭੀਰ ॥ ੧੪ ॥ ਸ੍ਰੀ ਹਰਿਰਾਇ ਅਗਾਰੀ ਆਏ। ਪਾਛੇ ਮਹਿਲਾਦਿਕ ਸਮੁਦਾਏ। ਸਨੈ ਸਨੈ ਚਲਿਬੋ ਤਿਨ ਹੋਇ। ਤੁਰਕਨਿ ਅਨੀ[1] ਬਿਲੋਕੇ ਸੋਇ ॥ ੧੫॥ ਬੂਝਨੋ 'ਇਹ ਕਿਸ ਕੋ ਹੈ ਡੇਰਾ ?। ਗਮਨਤਿ ਜਾਤਿ ਵਹੀਰ ਬਡੇਰਾ'। ਕਹਨੋ ਸੁਨਾਇ 'ਰੂਹੁ ਹਰਿਰਾਇ। ਆਗੇ ਗਏ ਨ ਤਿਨ ਸਮੁਦਾਇ ॥ ੧੬ ॥ ਤਿਨ ਕੋ ਇਹ ਬਹੀਰ ਉਤ ਜਾਈ'। ਜਬਿ ਤੁਰਕਨਿ ਐਸੀ ਮੁਧਿ ਪਾਈ। ਸੋ ਉਮਰਾਵ ਕਹਨਿ ਤਬਿ ਲਾਗਨੋ। ਪ੍ਰਥਮ ਸ਼ੱਤ੍ਰੁਤਾ ਕੋਪ ਸੁ ਜਾਗਨੋ ॥ ੧੭ ॥ 'ਇਨ ਕੋ ਹੁਤੋ ਪਿਤਾਮਾ ਜਬੈ। ਮੋਰ ਪਿਤ੍ਰਾਮਾ ਮਾਰਨੋ ਤਬੈ। ਮੁਰਲਸਖਾਨ ਬੀਰ ਬਰ ਏਕਾ। ਰਣ ਮੈਂ ਕਰਨੋ ਮਾਰ ਨਿਸ਼ੰਕਾ ॥੧੮॥ ਅਬਿ ਔਚਕ ਭਾ ਮੇਲ ਹਮਾਰਾ।ਲੂਟ ਲੇਉ ਇਨ ਕੋ ਦਲ ਸਾਰਾ।ਸਯੰਦਨ ਡੋਰੇ ਲੀਜਹਿ ਘੇਰ। ਜਾਨਿ ਨਹੀਂ ਦਿਹੁ ਇਨਹਿ ਅਬੇਰ ॥ ੧੯ ॥ ਡੋਰੇ ਸਕਲ ਦੁਖਾਵਨਿ ਕਰੋ। ਜੋ ਕਰਿ ਖਰੋ ਕਰਹਿ ਤਬਿ ਲਰੋ[2]'। ਇਮ ਸੁਨਿ ਤੁੰਨ ਤੁਰਕ ਸਮੁਦਾਏ।ਘੇਰਿ ਬਹੀਰ ਖਰੇ ਅਗੁਵਾਏ ॥੨੦॥ਇਕ ਅਸਵਾਰ ਧਵਾਵਤਿ ਗਯੋ। ਮਿਲਨੋ ਗੁਰੂ ਸੈਗ ਭਾਖਤਿ ਭਯੋ। 'ਪ੍ਰਭੂ ਜੀ ! ਆਪ ਚਲੋ ਇਤ ਜਾਤੇ। ਪੀਛੇ ਮਿਲੈ ਤੁਰਕ ਰਿਸ ਰਾਤੇ ॥੨੧ ॥ ਘੇਰਨੋ ਸਕਲ ਵਹੀਰ ਤੁਮਾਰਾ। ਹਟਿ ਕਰਿ ਬਨਹੁ ਸਹਾਇ ਉਦਾਰਾ'। ਸੁਨਿ ਕਰਿ ਪ੍ਰਭੂ ਤੁਰੰਗ ਠਹਿਰਾਯੋ। ਸਕਲ ਪ੍ਰਬਲ ਦਲ ਸੈਗ ਮਿਲਾਯੋ ॥ ੨੨ ॥–ਆਨਿ ਸੈਗ ਕੋ ਕਾਰਜ ਪਰਨੋ। ਹਮਹਿ ਪਿਤਾਮੇ ਬਰਜਨਿ ਕਰਨੋ। ਅਸਮੰਜਸ ਹੋਈ ਅਬਿ ਆਨਿ–। ਖਰੇ ਬਿਚਾਰਨੋ ਗੁਰ ਭਗਵਾਨ ॥ ੨੩ ॥ ਸ੍ਰੀ ਮੁਖ

[1] ਤੁਰਕਾਂ ਦੀ ਫੌਜ ਨੇ। [2] ਜੰਗ ਕਰ (ਆਪਣਾ ਦਲ ਲੜਨ ਲਈ)ਖੜਾ ਕਰਨ ਤਦੋਂ ਲੜੋ।

ਬੂਝਨੋ 'ਕੌਨ ਪਿਛਾਰੀ?।ਜਥੇਦਾਰ ਆਵਤਿ ਬਲ ਭਾਰੀ'।ਹਾਥ ਜੋਰਿ ਤਿਨ ਸਕਲ ਸੁਨਾਈ। 'ਪ੍ਰਭੁ ਜੀ ਸੈਨਾ ਸਕ੍ਰਿ ਚਲਿ ਆਈ॥੨੪॥ ਸ਼ਸਤ੍ਰਹੀਨ ਸਭਿ ਆਇੰ ਪਿਛਾਰੇ। ਸੁਨਸੋ ਦੂਰ ਦੁੰਦਭਿ ਧੁਨਕਾਰੇ। ਭਗਤੂ ਕੇਰ ਨਿਨਾਵਾ[1] ਆਵਤਿ। ਅਪਰ ਨ ਸੈਨਾਪਤਿ ਕੋ ਪਾਵਤਿ' ॥ ੨੫ ॥ ਸੁਨਿ ਕਰਿ ਸ਼੍ਰੀ ਹਰਿਰਾਇ ਬਖਾਨਾ। 'ਜੇ ਭਗਤੂ ਸੁਤ ਹੈ ਤਿਸ ਥਾਨਾ। ਅਪਨੀ ਮਾਤਨਿ ਆਪਹਿ ਲਰਾਵਹਿ। ਲਰਹਿ ਤੁਰਕ ਸੋਂ ਸਕਲ ਬਚਾਵਹਿ'॥੨੬ ॥ ਇਮ ਕਹਿ ਚਪਲ ਤੁਰੰਗ ਚਲਾਯੋ। ਪਾਛੈ ਕਟਕ ਚਲਨੋ ਉਮਡ੍ਹਾਯੋ। ਮਨ ਮਹਿੰ ਗਿਨਹਿੰ[2]–ਨ ਸਤਿਗੁਰ ਮੂਰੇ। ਹਮ ਕੋ ਲਰਨਿ ਹੁਕਮ ਨਹਿੰ ਕਰੇ ॥੨੭॥ ਦਲ ਤੁਰਕਨਿ ਕੋ ਹੋਇ ਘਨੇਰਾ। ਹਮ ਮਾਰਹਿੰ, ਤਹਿੰ ਕਹੈਂ ਨ ਫੇਰਾ[3]–।ਗੁਰ ਸਨਮੁਖ ਕੋ ਕਹੋ ਨ ਬੈਨ।ਸੰਗ ਚਲਤਿ ਕਰਿ ਨੀਚੇ ਨੈਨ ॥ ੨੮ ॥–ਆਵਤਿ ਅੰਤਹਿਪੁਰਿ ਗੁਰ ਕੇਰਾ। ਇਹ ਕਾਰਜ ਭਾ ਖੋਟ ਬਡੇਰਾ–। ਸਭਿ ਜੋਧਾ ਸੈਨਾਪਤਿ ਆਦਿ। ਤੁਸ਼ਨਿ ਚਲੇ ਬਿਨ। ਅਹਿਲਾਦ ॥੨੯॥ ਜਹਾਂ ਤੁਰਕ ਦਲ ਇਕਠੋ ਹੋਯੋ। ਆਨਿ ਤਹਾਂ ਗੌਰੇ ਸਭਿ ਜੋਯੋ। ਨਿਜ ਅਸਵਾਰਿਕ[4] ਤਹਾਂ ਪਠਾਯੋ। 'ਗੁਰ ਵਹੀਰ ਕਤੋਂ ਤੁਮ ਅਟਕਾਯੋ ? ॥੩੦॥ਆਗਾ ਛੋਰਿ ਦੇਹੁ ਹਮ ਜਾਨ।ਨਾਂਹਿ ਤ ਪਰਹਿ ਸ਼ਸਤ੍ਰ ਘਮਸਾਨ। ਇਹਾਂ ਪੂਜਾ ਕੇ ਨਾਂਹਿਨ ਲੋਕ। ਕਰਿ ਬਲ ਕੋ ਜਿਨ ਲੇਤੇ ਰੋਕ ॥ ੩੧ ॥ ਮਾਰਨ ਮਰਨੋ ਕਾਜ ਹਮਾਰੋ। ਨਹਿੰ ਸਨਮੁਖ ਹੁਇ ਖਰੇ ਨਿਹਾਰੋ[5]। ਸੁਨਿ ਤੁਰਕਨਿ ਮਨ ਮਾਨ ਬਡੇਰੇ। ਭਾਖੇ ਥਾਕ ਸਕੋਪ ਘਨੇਰੇ ॥ ੩੨ ॥ 'ਸ਼ਸਤ੍ਰ ਤੁਹਾਰੇ ਲੈ ਹੈਂ ਛੀਨ।ਹਤਹਿੰ ਨ ਫੇਰ ਬਨਹੁ ਜੇ ਦੀਨ[6]। ਜੇ ਪ੍ਰਿਯ ਪ੍ਰਾਨ ਆਪਨੇ ਜਾਨਹੁ। ਹਮ ਆਯੁਧ ਕੋ ਤਜਾਗਿ ਪਯਾਨਹੁ'॥੩੩॥ ਇਮ ਗੌਰੇ ਜਬਿ ਤਿਨ ਕੀ ਸੁਨੀ।ਲਰਨ ਹੇਤੁ ਰਿਸ ਕੀਨਸਿ ਘਨੀ।–ਅਬਿ ਗੁਰ ਹਿਤ ਕੈ ਪ੍ਰਾਨ ਗਵਾਵੋਂ। ਕੈ ਰਣ ਜੀਤਿ ਖਤਾ ਬਖ਼ਸ਼ਾਵੋਂ ॥ ੩੪ ॥ ਸਮਾਂ ਪ੍ਰਤੀਖਤਿ ਰਹਸੋ ਹਮੇਸ਼। ਪਾਯੋ ਆਜ ਸਮੋਂ ਇਹ ਬੇਸ਼'। ਮੋ ਕੋ ਸ੍ਰਾਪ ਦੇਇ ਸਮੁਦਾਇ। ਦੋਨਹੁੰ ਲੋਕਨਿ ਕਸ਼ਟ ਉਪਾਇ ॥ ੩੫ ॥ ਸੋ ਅਬਿ ਮਿਟਹਿ ਕਰਹਿੰ ਪੁਰਸ਼ਾਰਥ। ਇਸ ਤੇ ਕੋ ਆਛੇ ਹੁਇ ਸ੍ਵਾਰਥ–। ਇਮ ਗਿਨ ਮਨ

[1]ਭਗਤੂ ਦਾ ਪੁੱਤ੍ਰ ਨਿਨਾਵਾ। [2](ਤੁਰਕੇ) ਮਨ ਵਿਚ ਵਿਚਾਰਦੇ ਹਨ। [3]ਜੇ ਅਸੀਂ ਮਾਰੀਏ ਤਾਂ ਫਿਰ ਕਹਿਣ ਨਾਂ (ਜੋ ਤੁਸੀਂ ਕਿਉਂ ਲੜੇ)। [4]ਇਕ ਅਸਵਾਰ। [5]ਸਾਮ੍ਹਣੇ ਖੜੇ ਹੋਕੇ ਨਾ ਟੱਕੋ, ਰਾਹ ਰਾਹ ਛੱਡ ਦਿਓ। [6]ਜੇ ਦੀਨ ਬਣੇਂਗੇ ਤਾਂ ਫੇਰ ਨਹੀਂ ਮਾਰਾਂਗੇ। [7]ਵਧੀਆ, ਚੰਗਾ।

ਮਹਿੰ ਬਹੁ ਉਤਸਾਹਾ।–ਕਰੌਂ ਜੰਗ ਭੀਖਨ–ਚਿਤ ਚਾਹਾ ॥੩੬॥–ਜੇ ਅਬਿ ਲਰੌਂ ਨ ਮੈਂ ਰਿਸ ਧਰਿ ਕੈ। ਕਰੌਂ ਨ ਮਾਰਨ ਮਰਨ ਬਿਚਰਿਕੈ। ਗੁਰਕੋ ਕਾਜ ਬਿਗਰ ਬਡ ਜੈ ਹੈ। ਤੁਰਕ ਨ ਟਰਹਿੰ ਲੂਟਿ ਸਭਿ ਲੈ ਹੈਂ ॥ ੩੭ ॥ ਧ੍ਰਿਗ ਜੀਵਨ ਮੇਰੋ ਜਗ ਮਾਹੀ।ਕਹੈ ਜਗਤ 'ਜੋਧਾ ਇਹ ਨਾਹੀ। ਬਿਗਰਤਿ ਗੁਰ ਕੋ ਕਾਜ ਨਿਹਾਰਾ। ਲਰਿ ਕਰਿ ਗਨ ਰਿਪੁ ਕੋ ਨਹਿੰ ਮਾਰਾ' ॥ ੩੮ ॥ ਯਾਂਤੇ ਸਫਲ ਮਰਨ ਹੈ ਮੇਰਾ। ਜੀਤੇ ਸੁਧਰਹਿ ਕਾਜ ਬਡੇਰਾ। ਭਏ ਸਹਾਇ ਆਨਿ ਗੁਰ ਨਾਥ। ਜਿਸ ਤੇ ਅਵਸਰ ਲਹਿ ਅਸ ਹਾਥ[1]–॥ ੩੯ ॥ ਇਮ ਬਿਚਾਰ ਕਰਿ ਹੁਕਮ ਬਖਾਨਾ। 'ਜੰਗੀ ਦੇਹੁ ਬਜਾਇ ਨਿਸ਼ਾਨਾ। ਭੋ ਸਿਖਹੁ! ਲਿਹੁ ਬਲ ਸੰਭਾਰੇ। ਜੁਗ ਲੋਕਨਿ ਕੋ ਗੁਰ ਰਖਵਾਰੇ ॥ ੪੦ ॥ ਪਸਾਰੇ ਪ੍ਰਾਨ ਨਹੀਂ ਅਬਿ ਕੀਜਹਿ। ਤੁਰਕ ਸਿੰਘਾਰਨਿ ਮਹਿੰ ਮਨ ਦੀਜਹਿ'। ਸੁਭਟ ਤੀਨ ਸੈ ਹੁਤੇ ਜੁ ਸੰਗ। ਸਭਿ ਕੋ ਪ੍ਰੇਰਤਿ ਭਾ ਹਿਤ ਜੰਗ ॥ ੪੧ ॥ ਸਭਿ ਸੂਰਨਿ ਕੋ ਭਯੋ ਅਨੰਦਾ–ਤੁਰਕ ਬ੍ਰਿੰਦ ਕੋ ਕਰਹਿ ਨਿਕੰਦ–। ਜਬਿ ਦੁੰਦਭਿ ਇਨਹੂੰ ਬਜਵਾਯੋ। ਲਸ਼ਕਰ ਲਰਿਬੇ ਕੋ ਉਮਡਾਯੋ ॥੪੨॥ ਸਭਿ ਬਹੀਰ ਇਕ ਦਿਸ਼ਿ ਮਹਿੰ ਕਰਸੋ। ਫਰਕ ਸਾਥ ਗੁਰ ਦਿਸ਼ਿ ਚਲ ਪਰਸੋ। ਰੋਕਨਿ ਲਗੇ, ਸੁ ਗੌਰਾ ਅਰਸੋ[2]। ਤਮਾਗਿ ਤੁਫੈਗੈਂ[3] ਤੁਰਨ ਲਰਸੋ ॥ ੪੩ ॥

ਇਤਿ ਸ਼੍ਰੀ ਦੁਰ ਪ੍ਰਤਾਪ ਸੂਰਜ ਗ੍ਰੰਥੇ ਨਵਮਿ ਰਾਸੌ 'ਤੁਰਕਨ ਸੋਂ' ਬਖੇਰਾ' ਪ੍ਰਸੰਗ ਬਰਨਨੰ ਨਾਮ ਤ੍ਰੈਦਸਮੋ ਅੰਸੂ ॥ ੧੩ ॥

੧੪. [ਗੌਰੇ ਦਾ ਤੁਰਕਾਂ ਨਾਲ ਯੁੱਧ]

ਦੋਹਰਾ ॥ ਸ਼ਲਖ ਤੁਫੈਗਨਿ ਕੀ ਛੁਟੀ ਲਗੇ ਤੁਰਕ ਤਨ ਘਾਇ। ਗਿਰੇ ਤੁਰੰਗਨਿ ਤੇ ਤੁਰਤ ਜੇ ਅਤਿ ਹੈਂ ਅਗੁਵਾਇ[4] ॥੧॥ ਭੁਜੰਗ ਛੰਦ ॥ ਲਿਯੋ ਘੇਰ ਆਗੇ ਖਰੇ ਤਾਂਹਿ ਠੌਰੇ। ਸਭੈ ਰੋਕਿ ਸੱਤ੍ਰੂ, ਬਡੇ ਬੀਰ ਗੌਰੇ।ਭਯੋ ਦੂਰ ਕੋ ਪੰਥ ਚਾਲਸੋ ਬਹੀਰਾ। ਗੁਰੂ ਓਰ ਕੋ, ਛੋਰਿ ਚਿੰਤਾ,ਸਧੀਰਾ[5]॥ ੨ ॥ ਰਿਪੂ ਦੌਰਿ, ਜਾਂਹੀ ਦਿਸ਼ਾ ਕੋ ਚਲੈਂਤੇ[6]। ਤਿਤੈ ਘੇਰਿ ਆਗੈ ਤੁਫੈਗੈਂ ਹਨੈਂਤੇ[7]। ਨਹੀਂ ਜਾਨਿ ਦੀਨੇ ਬਹੀਰੈ ਪਿਛਾਰੀ। ਰਚਸੋ ਜੰਗ ਭੀਮੰ ਰਿਸੋ ਸ਼ਸਤ੍ਰ ਧਾਰੀ ॥੩॥ ਕਰੇ ਤੇਜ ਤਾਜੀ ਧਰੇ ਹਾਥ ਨੇਜੇ। ਪਰੈਏ ਪਰੇ* ਸੋ ਜਮੰਧਾਮ ਭੇਜੇ[8]। ਚਲੈਂ

---

[1](ਅਸਾਂ) ਐਸਾ ਸਮਾ ਨਾਂਹ ਹੈ। [2]ਤੁਰਕ ਰੋਕਣ ਲੱਗੇ ਤਾਂ ਗੌਰਾ ਅੜ ਖਲੋਤਾ। [3]ਉਨ੍ਹਾਂ ਚਲਾ ਕੇ। [4]ਮੁਹਰਲੇ। [5]ਬਹੀਰ (ਤੁਰਕ ਦਲ ਦੇ) ਦੂਰ ਹੋ ਕੇ ਗੁਰ ਜੀ ਦੀ ਤਰਫ ਵਾਲੇ ਰਖਤੇ ਦੇ ਵੱਲ ਪਿਆ, ਚਿੰਤਾ ਛੱਡ ਕੇ, ਧੀਰਜ ਨਾਲ। [6](ਜਿਧ) ਤਰਫ ਨੂੰ (ਬਹੀਰ) ਜਾਂਦਾ ਸੀ। [7](ਗੌਰੇ ਤੁਰਾਂ) ਦੇ ਤੁਕਾਂ ਮਾਰਦੇ। [8](ਜੋ) ਪਏਏ ਗਏ.....। (ਅ) ਪਏਕੇ ਪਏ (ਦੂਰ ਮੋਏ ਦੇ) ਜਮ ਧਾਮ ਨੂੰ ਭੇਜੇ।

*ਪਾ: -ਬਏ=ਵੜਿਆਂ ਢਾਂਡੂ।

ਤੀਰ ਭੀਖੇ ਧਸੈਂ ਦੇਹ ਫੋਰੇਂ। ਗਿਰੇ ਬੀਰ ਭੂਮੈਂ, ਫਿਰੈਂ ਛੁਛ ਘੋਰੇ ॥੪॥ ਕੜਾ-ਕਾੜ ਬੈਦੂਕ ਛੁੱਟੀ ਕੜੱਕੈਂ। ਭਏ ਘਾਵ ਜੋਧਾਨਿ ਤੇਰੀ ਸੜੱਕੈਂ। ਮਿਲੈਂ ਬੀਰ, ਬਾਹੈਂ ਕਟੈਂ ਅੰਗ ਡਾਰੈਂ। ਕਰੈਂ ਬੀਰ ਹੇਲਾ ਸੁ ਮਾਰੈਂ ਪੁਕਾਰੈਂ ॥੫॥ ਜਬੈ ਮਾਰ ਐਸੀ ਕਰੀ ਸੂਰ ਗੋਰੇ। ਹਟੇ ਮੂੰਡ ਫੂਟੇ* ਪਿਖੇ ਭਾਂਹਿ ਠੌਰੇ। ਪਰੇ ਘਾਵ ਖੈ ਕੈ ਕਿਤੈ ਪਾਨਿ ਜਾਚੈਂ।ਭਕਾਭੱਕ ਲੋਹੂ ਚਲੈ ਧੂਲ ਰਾਚੈ ॥ ੬ ॥ ਦੋਹਰਾ ॥ ਠਟਕੀ[1] ਚਮੂੰ ਬਿਲੋਕਿ ਕੈ ਰਿਸਜੋ ਕਹਤਿ ਉਮਰਾਵ। 'ਪਿਖਹੁ ਕਹਾਂ ਠਾਂਢੇ ਅਬਹਿ ਕਨੈਂ ਨ ਛਾਲਤੇ ਘਾਵ ॥੭॥ ਇਨਹਿ ਪਲਾਵਹੁ ਜੇ ਖਰੇ ਇਕ ਬਿਰ ਹੇਲਾ ਡਾਲਿ। ਪੁਨ ਬਹੀਰ ਲੂਟਹੁ ਸਕਲ ਬਛੋ ਸਮਾਲਹੁ ਮਾਲ'॥੮॥ਰਸਾਵਲ ਛੰਦ॥ ਸੁਨੀ ਕਾਨ ਬਾਨੀ।ਪਤੀ ਜਾਨ ਮਾਨੀ[2]। ਤੁਫੈਗੈਂ ਸੰਭਾਰੀ। ਬਰੂਦਾਨਿ ਡਾਰੀ ॥ ੯ ॥ ਠੁਕੀ ਫੇਰ ਗੋਰੀ। ਕਰੀ ਤੜਾਰ ਛੋਰੀ। ਤੜਾਕੇ ਉਠਾਏ[3]। ਪਲੀਤੇ ਧੁਖਾਏ ॥ ੧੦ ॥ ਭਵਾਏ ਤੁਰੈਗਾ। ਬਡੇ ਬੇਗ ਮੈਗਾ। ਕਰੇ ਨੇਰ ਆਏ। ਸੁ ਨੇਜ਼ੇ ਭੁਮਾਏ ॥ ੧੧॥ ਰਿਸਜੋ ਬੀਰ ਗੋਰਾ। ਖਰੋ ਭਾਂਹਿ ਠੌਰਾ। ਸੁ ਪੈਰੈ ਜਮਾਏ। ਨਹੀਂ ਚਾਲ ਪਾਏ[4] ॥੧੨॥ ਤੁਫੈਗਾਨਿ ਗੋਰੀ। ਇਕੈ ਬਾਰਿ ਛੋਰੀ। ਬਕੈਂ ਸਿੱਖ ਸਾਰੇ। 'ਲਿਜੈ ਸ਼ੱਤ੍ਰੁ ਮਾਰੇ' ॥ ੧੩ ॥ ਤਿਨੋਂ ਜ਼ੋਰ ਘਾਲਾ। ਮਹਾਂ ਹੋਲ ਡਾਲਾ। ਸਹਜੋ ਠਾਂਢ ਹ੍ਵੈ ਕੈ। ਹਨੈ ਕ੍ਰੋਧ ਕੈ ਕੈ ॥ ੧੪ ॥ ਉਚੱਲੈਂ, ਪਚੱਲੈਂ। ਨਹੀਂ ਪਾਇ ਹੱਲੈਂ। ਰਿਪੁ ਤੁੰਛ[5] ਤੋਰਾ। ਦਿਯੇ ਪਾਛ ਮੋਰਾ॥੧੫॥ ਪੁਨੈ ਕੋਪ ਛਾਈ। ਘਨੀ ਸੈਨ ਆਈ। ਤੁਫੈਗੈਂ ਚਲਾਈ। ਸੁ ਧੌਂਸੇ ਬਜਾਈ ॥ ੧੬ ॥ ਉਲੰਘਜੋ ਬਹੀਰੈਂ[6]। ਪਿਖਜੋ ਨਾਂਹਿ ਤੀਰੈਂ[7]। ਤਬੈ ਗੌਰ ਬੀਰੈ। ਲਰਜੋ ਧਾਰਿ ਧੀਰੈ ॥ ੧੭ ॥ ਹਟੇ ਚੋਰ ਪਾਛੈਂ[8]। ਮਚਜੋ ਲੋਹ ਆਛੈ। ਦਿਨੈਂ ਅੰਤ ਜਾਨਾ। ਹਨੈ ਭਾਂਹਿ ਥਾਨਾ ॥ ੧੮ ॥ ਕ੍ਰਿਪਾਨੈਂ ਨਿਕਾਰੀ। ਫਿਰੀ ਚੂਕਿ ਮਾਰੀ[9]। ਹੱਥਾਵੱਥ ਹੋਏ। ਰਿਪੁ ਪ੍ਰਾਨ ਖੋਏ ॥ ੧੯ ॥ ਨਹੀਂ ਜਾਨਿ ਦੀਨੇ। ਜਿਨੋਂ ਵਾਰ ਕੀਨੇ। ਮਹਾਂ ਬੀਰ ਗੋਰਾ। ਫਿਰਜੋ ਜੰਗ ਦੌਰਾ ॥੨੦॥ ਭਰੀ ਸ਼ੋਣ ਸਾਰੀ। ਕ੍ਰਿਪਾਨੈ ਸੰਭਾਰੀ। ਖਚਾਖੱਚ ਬਾਹੈਂ। ਕਟੈਂ, ਅੰਗ ਲਾਹੈਂ ॥ ੨੧ ॥ ਘਨੋ ਜੰਗ ਘਾਲਾ। ਭਈ ਭੂਮ ਲਾਲਾ। ਗਿਰੇ ਰੁੰਡ

[1]ਠਠੰਬਰੀ। [2]ਮਾਲਕ ਜਾਣਕੇ ਮੰਨੀ। [3]ਤੜਤੜ ਸ਼ਬਦ ਹੋਇਆ (ਅ) ਛੇਤੀ ਨਾਲ ਫੇਰ ਭਰੀ (ਉ) ਕ। [4]ਪੈਰ ਚਲਾਏ ਨਹੀਂ। [5]ਮੂੰਹ। [6]ਬਹੀਰ (ਦੂਰ) ਲੰਘ ਗਿਆ। [7]ਨੇੜੇ ਨਾ ਰੇ ਖਿਆ (ਗੋਰੇ ਨੇ)। [8]ਵੈਰੀ ਪਿੱਛੇ ਹਟਿਆ (ਗੋਰਾ)। [9]ਨੇੜੇ ਹੋਕੇ ਵਾਹੀਆਂ ਤਲਵਾਰਾਂ।

*ਪਾ:—ਮੂੰਡ ਖੋਟੇ।

ਮੁੰਡੈ। ਕਰੇ ਖੰਡ ਤੁੰਡੈ ॥ ੨੨ ॥ ਦੋਹਰਾ ॥ ਲਰਤਿ ਰਹਨੋ ਗਨ ਤੁਰਕ ਸੋਂ ਹਤਹਿ ਝੁਪਕ ਤਰਵਾਰ। ਨਹੀਂ ਜਾਨਿ ਆਗੇ ਦੀਏ ਅਰਨੋ ਮਨਿੰਦ ਕਿਵਾਰ[1]॥੨੩॥ਅੰਤਹਿਪੁਰਿ[2] ਸਭਿਗੁਰੂ ਕੋ ਅਪਰ ਬਹੀਰ ਸਮੂਹ। ਵਸਤੁ ਸਹਿਤ ਸੁਖ ਸੋਂ ਗਏ ਭਯੋ ਨ ਕੋ ਪ੍ਰਤਿਦ੍ਰੁਹ[3] ॥ ੨੪ ॥ ਤੋਟਕ ਛੰਦ॥ ਦਿਨ ਕੋਰ ਪ੍ਰਕਾਸ਼ ਰਹਨੋ ਜਬਿ ਲੌ। ਕਰਿ ਜੰਗ ਅਰਨੋ ਥਿਰ ਹ੍ਵੈ ਤਬਿ ਲੌ। ਪੁਨ ਸੂਰ ਅਥਨੋ ਤਮ ਫੈਲ ਗਯੋ। ਰਣ ਮੈਂ ਨਹਿੰ ਦੇਖਨਿ ਹੋਤਿ ਭਯੋ ॥ ੨੫ ॥ ਤੁਰਕਾਨਿ ਤਬੈ ਤਮ ਜਾਨਿ ,ਤਹਾਂਰਣ ਤਜਾਗਿ ਹਟੇ ਉਮਰਾਵ ਜਹਾਂ।ਅਬਿ ਨਾਂਹਿ ਚਲੈ ਬਸ ਰਾਤ ਪਰੀ। ਅਰੁ ਸੈਨ ਅਰੀ[4] ਕਰਿ ਜੋਰਿ ਲਰੀ॥੨੬॥ ਬਿਚਲੈ ਨਹਿੰ* ਧੀਰਜ ਧਾਰਿ ਰਹੈ। ਭਟ ਨਾਹਕ ਭੇੜ ਮ੍ਰਿਤੁ ਸੁ ਲਹੈ। ਤੁਰਕਾਨਿ ਤਹਾਂ ਹਟਿ ਡੇਰ[5] ਕਿਯੋ।ਮ੍ਰਿਤੁ ਘਾਇਲ ਦੇਖਿ ਸੰਭਾਲ ਲਿਯੋ। ੨੭॥ ਭਗਤੂ ਸੁਤ ਦੁੰਦਭਿ ਵਾਵਤਿ ਭਾ। ਹਰਿਰਾਇ ਗੁਰੂ ਦਿਸ਼ਿ ਜਾਵਤਿ ਭਾ। ਜਬਿ ਕੋਸ ਰਹੈ ਥਿਰ ਹੋਤਿ ਭਯੋ। ਨਿਜ ਸੂਰ ਸੁੰ ਡੇਰ ਲਗਾਇ ਦਿਯੋ ॥੨੮॥ ਗੁਰ ਤੀਰ ਬਹੀਰ ਗਯੋ ਸਭਿ ਹ੍ਵੈ। ਗੁਰ ਬੂਝਨ ਕੀਨਿ ਮਿਲੇ ਜਬਿ ਹ੍ਵੈ। 'ਤੁਰਕਾਂਨਿ ਨਹੀਂ ਨੁਕਸਾਨ ਕਿਯੋ। ਪਹੁੰਚੇ ਅਪਨੀ ਵਸਤੂ ਸੁ ਲਿਯੋ ॥੨੯॥ ਕਿਮ ਜੰਗ ਭਯੋ ਬਡ ਨਾਦ ਉਠਨੋ। ਕਹੁ ਕੇਤਿਕ ਸੂਰਨਿ ਥ੍ਵਿੰਦ ਲੁਠਨੋ?'। ਤਿਨ ਬੀਚ ਹੁਤੇ ਮਤਿਮਾਨ ਮਹਾਂ। ਸਭਿ ਜੰਗ ਪ੍ਰਸੰਗ ਸੁਨਾਇ ਕਹਾ ॥ ੩੦ ॥ 'ਭਗਤੂ ਸੁਤ ਸ਼ੱਤ੍ਰੂ ਬਿਲੋਕ ਲਏ। ਲਲਕਾਰਤਿ ਨੇਰ ਜਿ ਆਨ ਕਿਏ। ਬਰਜੇ ਤਰਜੇ ਬਹੁ ਬਾਰਿ ਜਬੈ। ਨ ਮਿਟੇ ਕਰਿ ਦੌਰ ਪਰੇ ਸੁ ਤਬੈ॥੩੧॥ਨਿਜ ਸੂਰਨਿ ਕੋ ਲਲਕਾਰਿ ਭਲੇ।ਥਿਰ ਅੱਗੂ ਭਯੋ ਨਹਿੰ ਪੈਰ ਚਲੇ। ਰਣ ਥੰਭ ਮਨੋ ਤਿਸ ਥਾਨ ਖਰਨੋ। ਤੁਰਕਾਨਿ ਬਿਲੋਕਤਿ ਜ਼ੋਰ ਕਰਨੋ ॥੩੨॥ ਤਬਿ ਮਾਰ ਤੁਫੰਗਨਿ ਹੋਨਿ ਲਗੀ। ਬਹੁ ਜੰਗ ਮਚਨੋ ਰਿਸ ਭੂਰ ਜਗੀ।ਸਭਿ ਰੋਕ ਰਖੇ ਹਤਿ ਸ਼ੱਤ੍ਰੂ ਤਹਾਂ।ਨਹਿੰ ਆਵਨਿ ਦੀਨਿ ਬਹੀਰ ਜਹਾਂ ॥੩੩ ॥ ਤਰਵਾਰਨਿ ਕੇ ਸੁ ਪ੍ਰਹੋਰ ਕਰੈ। ਗਨ ਸ਼ੱਤ੍ਰੂ ਮਰੇ ਅਗਵਾਨ ਲਰੇ। ਬਹੁ ਘਾਲ ਰਹੈ ਬਲ ਆਵਨ ਕੋ। ਤਿਹਿ ਥਾਨ ਰੱਖੇ,ਕਰਿ ਘਾਵਨ ਕੋ ॥੩੪॥ ਵਸਤੂ ਨ ਗਈ, ਨਹਿੰ ਤ੍ਰਾਸ ਭਯੋ । ਪਹੁੰਚੇ ਚਲਿ ਪੰਥ ਅਨੰਦ ਕਿਯੋ। ਤੁਮ ਆਪ ਸਹਾਇਕ ਹੋਇ ਰਹੋ।ਭਗਤੂ ਸੁਤ ਬੀਰ ਬਿਲੰਦ ਅਹੋ ॥੩੫॥ ਭਰਹੀਨ ਲਰਨੋ,ਤੁਰਕਾਨ ਹਤੇ। ਬਹੁ ਸ਼ੱਤ੍ਰੂ ਹੁਤੇ ਪਰ ਲੀਨ ਛਤੇ।

[1]ਤਖੰਡੇ ਢਾਲ [2]ਮਹਲ [3]ਬਿਘਨ (ਸੰਸਃ, ਪ੍ਰਤਿਰੁਹ) [4]ਵੈਰੀਆਂ ਦੀ [5]ਡੇਰਾ *ਪਾ-ਬਿਰਲੇ ਨਰ

ਜਥਿ ਲੌ ਉਲੰਘੇ ਸਕਤਿ ਆਇ ਗਏ। ਤਥਿ ਲੌ ਲਰਤੇ ਥਿਤ ਹੋਤਿ ਭਏ ॥੩੬॥ ਜਥਿ ਜਾਨਿ ਲਈ-ਮੁਖ ਮੰਗ ਮਥੈ। ਪਹੁੰਚੇ ਗੁਰ ਤੀਰ-ਚਲਨੇ ਸੁ ਤਥੈ। ਨਹਿੰ ਜਾਇ ਤਰੀਫ ਕਰੀ ਤਿਸ ਕੀ। ਹਤਿ ਬ੍ਰਿੰਦ, ਸਹਾਇ ਨਹੀਂ ਕਿਸ ਕੀ[1] ॥ ੩੭ ॥ ਗੁਰ ਰੋਤੁ ਸ਼ਰੀਰ ਨ ਪਸ੍ਰਾਰ ਧਰਨੈ। ਭਟ ਘੋਰ ਲੀਏ ਬਹੁ ਸੰਗ ਲਰਨੈ। ਤਮ ਹੋਤਿ ਭਏ ਪਿਖਿ ਸ਼ੱਤ੍ਰੂ ਹਟੋ ਤਜਿ ਦੂਰ ਗਏ ਤਥਿ ਏਹੁ ਮਿਟੇ ॥੩੮॥ਅਥਿ ਦੁੰਦਭਿ ਵਾਵਤਿ ਆਵੋਤ ਭਾ। ਹੋਇ ਦੂਰ ਸੁ ਭੇਰ ਲਗਾਵਤਿ ਭਾ'। ਸੁਨਿ ਸ਼੍ਰੀ ਹਰਿਰਾਇ ਪ੍ਰਸੰਨ ਭਏ। ਨਿਜ ਸਿੱਖ ਮਹਾਨ ਸੁ ਜਾਨਿ ਲਏ ॥ ੩੯॥ ਤਤਕਾਲ ਪਠਾਵਨ ਦਾਸ ਕਰਨੈ। 'ਤਿਹ ਲ੍ਯਾਉ ਹਕਾਰਿ,ਬਿਸਾਲ ਲਰਨੈ। ਅਪਰਾਧ ਕਰਨੈ,ਬਖਸ਼ੈਂ ਸਕਤਿ ਹੌਦੁਖ ਬ੍ਰਿੰਦਨਿ ਤੇ ਛੁਟਕੈਂ ਅਥਿਹੂੰ' ॥ ੪੦ ॥ ਸੁਨਿ ਆਇਸੁ ਸੇਵਕ ਧਾਇ ਗਯੋ। ਗੁਰ ਬਾਕ ਸੁਨਾਵਨਿ ਭਾਂਹਿ ਕਿਯੋ। ਭਗਤੂ ਸੁਤ ਹਾਥਨਿ ਬੰਦਿ ਭਲੇ। ਅਭਿ-ਬੰਦਨ ਕੀਨਿ ਭਹਾਂ ਸੁ ਖਲੇ ॥ ੪੧ ॥ ਕਹੋ 'ਤੂੰ ਚਲਿ, ਮੈਂ ਪੁਨ ਆਵਤਿ ਹੌਂ। ਨਿਜ ਸੁਦਨ ਛਰ[2] ਲਗਾਵਤਿ ਹੌਂ। ਤਨ ਘਾਇਲ ਸ਼ੋਣ ਬਹਾਵਤਿ ਹੌਂ। ਮ੍ਰਿਦੁ ਖਾਕਨਿ ਧਾਰ ਬਤਾਵਤਿ ਹੌਂ' ॥ ੪੨ ॥ ਸੁਨਿ ਸੇਵਕ ਬਾਜ ਧਵਾਇ ਗਯੋ। ਜਿਮ ਗੌਰ ਕਹਨੈ ਜੁ ਸੁਨਾਇ ਦਯੋ। ਗੁਰ ਫੇਰ ਪਠਾਵਨਿ ਕੀਨਿ ਭਥੈ। 'ਬੰਧਨ ਦੇਰ ਇਹਾਂ ਤਿਸ ਲ੍ਯਾਉ ਅਥੈ' ॥੪੩॥ ਪੁਨ ਧਾਇ ਗਯੋ 'ਸਹਿਸਾਇ ਚਲੋ। ਗੁਰ ਤੋਹਿ ਪ੍ਰਤੀਖਤਿ ਆਪ ਖਲੋ। ਕਹਿ ਮੋਹਿ ਉਤਾਇਲ ਭੇਜ ਦਿਯੋ। ਅਬਿ ਚਾਹਸ ਤੀਰ ਮਿਲਾਇ ਲਿਯੋ' ॥ ੪੪ ॥ ਭਗਤੂ ਸੁਤ ਫੇਰ ਉਚਾਰਤ ਹੈ। 'ਕਹੀਏ ਪਗ ਪਾਨ ਪਖਾਰਤਿ ਹੈ। ਰਜ ਅੰਗਉਤਾਹ ਮੁ ਆਵਤ ਹੈ।ਗੁਰ ਹਰਨਿ ਕੋ ਲਲਚਾਵਤਿ ਹੈ'॥੪੫॥ਸੁਨਿ ਸਵਕ ਜਾਇ ਸੁਨਾਇ ਦਯੋ। ਗੁਰ ਦਾਸ ਪਠਾਵਨ ਆਨ ਕਿਯੋ। 'ਆਖ ਜਾਇ ਕਹੋ ਭਗਤੂ ਸੁਤ ਕੋ। ਚਲਿ ਜੋ ਨਾਹਂ ਆਵਤਿ ਹੌਂ। ਇਤ ਕੋ॥੪੬॥ ਗੁਰ ਭੋ ਛਿਗ ਆਪਹਿ ਆਵਤਿ ਹੌਂ। ਗਮਨੋ ਨਤੁ,ਆਪ ਬੁਲਾਵਤ ਹੌਂ'। ਇਮ ਜਾਇ ਕਹਨੈ ਸੁਨਿ ਤੁਰਨ ਹਾ। ਗਮਨਨੈ ਪਾਖਯੋ ਗੁਰ ਪੁਰਨ ਹੀ ॥੪੭॥ ਦੋਹਰਾ॥ ਰਜ ਸਮਿਤ ਆਯੁਧ ਲਰੇ ਚਢਿ ਕਰਿ ਚਲਨੈ ਤੁਰੰਗ।ਬੈਠੇ ਸ਼੍ਰੀ ਹਰਿਰਾਇ ਜਹਿੰ ਭਏ ਪ੍ਰਸੰਨ ਉਮੰਗ ॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮੋ ਰਾਸੇ 'ਚੌਰਸਾਲ' ਪ੍ਰਸੰਗ ਬਰਨਨੰ ਨਾਮ ਚੌਦਸਮੋ ਅਧ੍ਯਾ ॥ ੧੪ ॥

[1] ਬਹੁਤੇ ਆਏ (ਉਸ ਨੇ) ਕਿਸੇ ਦੀ (ਸਾਡੇ ਵਿੱਚੋਂ) ਸਹਾਇਤਾ ਨਹੀਂ ਮੰਗੀ। [2] ਛੇਰਾ।

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

(ਜਿਲਦ ਦਸਵੀਂ)

ਕਵੀ ਚੁੜਾਮਣੀ ਭਾਈ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਦਸਵੀਂ

ੴ ਸ੍ਰੀ ਵਾਹਿਗੁਰੂ ਜੀ ਕੀ ਫ਼ਤਹ॥

[ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ-ਜਿਲਦ-ਜਿਲਦ ੧੦]

ਕਵਿ ਚੂੜਾਮਣਿ ਭਾਈ ਸੰਤੋਖ ਸਿੰਘ ਜੀ

ਕ੍ਰਿਤ

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

[ਰਾਸਿ ਦਸਵੀਂ ਮੁੱਕੀ, ਗਯਾਰਵੀਂ ਸਾਰੀ ਤੇ ਬਾਰ੍ਹਵੀਂ ਸਾਰੀ]

ਮੰਗਲਾਂ ਦੀ ਭਾਵਾਰਥ ਪ੍ਰਕਾਸ਼ਨੀ ਟੀਕਾ

ਅਤੇ ਸ਼ੇਸ਼

ਪ੍ਰਯਾਵਾਂ ਤੇ ਉੱਧਾਰਾਂ ਸਮੇਤ

ਭਾਸ਼ਾ ਵਿਭਾਗ, ਪੰਜਾਬ

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਦਸਵੀਂ
ਕਵੀ ਚੂੜਾਮਣੀ ਭਾਈ ਸੰਤੋਖ ਸਿੰਘ
ਸੰਪਾਦਕ : ਭਾਈ ਵੀਰ ਸਿੰਘ

SRI GUR PARTAP SURAJ GRANTH Vol. X (In Punjab)

Kavi Churamani Bhai Santokh Singh

Editor : Bhai Vir Singh

ਭਾਸ਼ਾ ਵਿਭਾਗ ਪੰਜਾਬ

ਸਾਲ : 2011

ਕਾਪੀਆਂ : 5000

ਕੀਮਤ : 60.00

1120 - ਹ.ਪੁ. - 1579

ਪ੍ਰਕਾਸ਼ਕ : ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ

ਰਾਹੀਂ : ਕੰਟਰੋਲਰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਪੰਜਾਬ

ਛਾਪਕ : ਆਲਟੈਕ ਪ੍ਰਿੰਟਪੈਕ, 182/4, ਇੰਡਸਟਰੀਅਲ ਏਰੀਆ, ਫ਼ੇਸ-1, ਚੰਡੀਗੜ੍ਹ

ਸੂਚੀ ਪੱਤ੍ਰ ਰੁਤ ਪ੍ਰਤਾਪ ਸੂਰਜ ਗ੍ਰੰਥਾਵਲੀ-ਜਿਲਦ ੧੦

ਪ੍ਰਸੰਗ	ਅੰਸੂ	ਪੰਨਾ
ਰਾਸ਼ਿ ਦਸਵੀਂ—ਜਾਰੀ ।		
ਗੋਰੇ ਦੇ ਸ੍ਰਾਪ ਬਖਸ਼ੇ ।	੧੫	੩੮੨੩
ਕਰਤਾਰਪੁਰਾਦਿਜਪੁੱਤ੍ਰ ਜਿਵਾਯਾ	੧੬	੩੮੨੬
ਦਿਜ ਸੁਤ ਜਿਵਾਯਾ ।	੧੭	੩੮੨੯
ਸ਼ਕਰ ਰੰਗ ਲੱਗਣ ਦੀ ਕਥਾ ।	੧੮	੩੮੩੨
ਧੀਰਮਲ ਦਾਗੁਰੂ ਜੀਨੂੰ ਕਹਿਣਾ।	੧੯	੩੮੩੭
ਗੁਰੂ ਜੀ ਦਾ ਉੱਤਰਾਕੀਰਤ ਪੁਰ	੨੦	੩੮੪੦
ਗੁਰਬਾਣੀ ਮਹਿਮਾਂ । ਸਿਖੀ ਜਹਾਜ ਫੁਟਿਆ ਢਾਕ ।	੨੧	੩੮੪੩
ਪੈਂਧੂ ਤੇ ਉਤੰਕ ਰਿਖਿ ਕਥਾ ।	੨੨	੩੮੪੮
ਧੁੰਧੂ ਨਾਲ ਜੰਗ ।	੨੩	੩੮੮੨
ਧੁੰਧੂ ਬੱਧ ।	੨੪	੩੮੫੪
ਗਾਲਵ ਦਾ ਛੇ ਸੌ ਘੋੜਾ ।	੨੫	੩੮੫੮
ਗਾਲਵ ਭੇਟਾ । ਰਾਜਾ ਜਜਾਤੀ ।	੨੬	੩੮੬੩
ਸ੍ਰੀ ਹਰਿਰਾਇ ਵੈਕੁੰਠ ਪਯਾਨ ।	੨੭	੩੮੬੬
ਸ੍ਰੀ ਰਾਮ ਰਾਇ ਈਰਖਾ ।	੨੮	੩੮੭੦
,, ,,	੨੯	੩੮੭੫
ਸ੍ਰੀ ਰਾਮਰਾਇ ਜੀ ਦੀ ਦ੍ਰੋਸ਼ ।	੩੦	੩੮੭੯
,, ,,	੩੧	੩੮੮੨
,, ,,	੩੨	੩੮੮੬
ਜੋ ਸਿੰਘ ਦਾ ਦੂਤ ਆਯਾ ।	੩੩	੩੮੯੦
,, ,,	੩੪	੩੮੯੩
ਘਰ ਵਿਚ ਸਲਾਹ	੩੫	੩੮੯੬
ਦਿੱਲੀ ਨੂੰ ਤਿਆਰੀ ।	੩੬	੩੮੯੯
ਸੰਗਤਾਂ ਦੇ ਮੇਲੇ ।	੩੭	੩੯੦੩
ਝੀਵਰ ਤੋਂ ਗੀਤਾ ਦੇ ਅਰਥ ।	੩੮	੩੯੦੬
ਦਿੱਲੀ ਪੁੱਜੇ ।	੩੯	੩੯੧੧
ਦਿੱਲੀ ਨਿਵਾਸ ।	੪੦	੩੯੧੪
ਰਾਮਰਾਇ ਦੀ ਈਰਖਾ । ਸ੍ਰਾਪ ।	੪੧	੩੯੧੭
ਰਾਮਰਾਇ ਬਾਬਤਭਵਿਖਤਵਾਕ	੪੨	੩੯੨੧
ਸ਼ਾਹਜ਼ਾਦਾ ਭੇਟਾ ਲਿਆਯਾ ।	੪੩	੩੯੨੪
ਜੋ ਸਿੰਘ ਦੀ ਪਟਰਾਣੀ ਪਾਖਜਾ ।	੪੪	੩੯੨੮
ਜੋ ਸਿੰਘ ਲੈਣ ਆਇਆ ।	੪੫	੩੯੩੨
ਪਟਰਾਣੀ ਪਛਾਣੀ ।	੪੬	੩੯੩੫
ਰਾਜਾ ਸਿਖ ਦੇਯਾ ।	੪੭	੩੯੩੮
ਸ਼ੀਰ ਨੂੰ ਖੇਦ । ਬਾਹਰ ਡੇਰਾ ।	੪੮	੩੯੪੧
ਸ਼ੀਰ ਨੂੰ ਖੇਦਲ ।	੪੯	੩੯੪੬
ਸੀਤਲਾ ਨਿਕਲੀ ।	੫੦	੩੯੫੦
ਸੰਗਤਾਂ ਨੂੰ ਉਪਦੇਸ਼	੫੧	੩੯੫੩
,, ,,	੫੨	੩੯੫੭
ਸਚਖੰਡ ਪਯਾਨ ।	੫੩	੩੯੬੧
ਸ਼ਰੀਰ ਦਾ ਸਸਕਾਰ ।	੫੪	੩੯੬੪
ਸੰਗਤ ਵਿਚ ਵਿਚਾਰ ।	੫੫	੩੯੬੮
ਮਸੰਦ ਜ਼ੋਰ । ਗੁਰੂ ਦੀ ਭਾਲ ।	੫੬	੩੯੭੧
ਰਾਸ਼ਿ ਗਯਾਰਵੀਂ ।		
ਮੰਗਲ । ਬਕਾਲੇ ਸੋਢੀ ।	੧	੩੯੭੫
ਭਾਈ ਗੜ੍ਹੀਆ ਤੇ ਦਾਤਕਾਦਾਸ।	੨	੩੯੮੨
ਮੱਖਣ ਸ਼ਾਹ ਦਾ ਬੇੜਾ ।	੩	੩੯੮੬
ਮੱਖਣ ਸ਼ਾਹ ਬਕਾਲੇ ।	੪	੩੯੮੯
,, ,,	੫	੩੯੯੩
ਮਾਤਾ ਨਾਨਕੀ ਜੀ ।	੬	੩੯੯੭
ਮੱਖਣ ਸ਼ਾਹ ਤੇ ਸ੍ਰੀ ਗੁਰੂ ਜੀ ।	੭	੩੯੯੯
ਗੁਰੂ ਜੀ ਦਾ ਪ੍ਰਗਟਣਾ ।	੮	੪੦੦੩
,, ,,	੯	੪੦੦੬

ਪ੍ਰਸੰਗ	ਨੰਬਰ	ਪੰਨਾ
ਸੋਢੀਆਂ ਦੀ ਈਰਖਾ ।	੧੦	੪੦੧੧
ਗੋਲੀ ਚਲੌਣ ਦੀ ਗੌਂਦ ।	੧੧	੪੦੧੫
ਧੀਰਮਲ ਵਲੋਂ ਹੋਰ ਵਿਰੋਧ ।	੧੨	੪੦੧੯
ਗੋਲੀ ਚੱਲੀ ਤੇ ਲੁੱਟ ।	੧੩	੪੦੨੨
ਧੀਰਮਲ ਦੀ ਕਠੋਰਤਾ ।	੧੪	੪੦੨੬
ਮੱਖਣ ਸ਼ਾਹ ਦਾ ਪ੍ਰੇਧ ।	੧੫	੪੦੨੯
ਮਸੰਦਾਂ ਨੂੰ ਦੰਡ ।	੧੬	੪੦੩੩
ਮਖਣ ਸ਼ਾਹ ਨੂੰ ਗੁਰੂ ਜੀ ਨੇ ਵਰਜਣਾ ।	੧੭	੪੦੩੬
ਘਰ ਵਿਚ ਵਿਚਾਰ ।	੧੮	੪੦੪੦
ਧੀਰਮਲ ਦੀਆਂ ਚੀਜ਼ਾਂ ਮੋੜੀਆਂ।	੧੯	੪੦੪੪
ਧੀਰਮਲਦੀਕਰਤਾਰਪੁਰਵਾਪਸੀ	੨੦	੪੦੪੭
ਗੁਰੂ ਜੀ ਅੰਮ੍ਰਿਤਸਰ ਪੁਜੇ ।	੨੧	੪੦੫੧
ਸ੍ਰੀ ਅੰਮ੍ਰਿਤਸਰੋਂ ਵੱਲੇ ।	੨੨	੪੦੫੫
ਬਕਾਲਿਓਂ ਕੂਚ ।	੨੩	੪੦੫੮
ਗੁਰੂ ਗੰ੍ਰਥ ਜੀ ਬਿਆਸ ਰਖੇ।	੨੪	੪੦੬੨
ਧੀਰਮਲ ਨੂੰ ਸੁਨੇਹਾ ।	੨੫	੪੦੬੬
ਧੀਰਮਲ ਨੂੰ ਬੀੜ ਮਿਲੀ ।	੨੬	੪੦੬੯
ਅਨੰਦਪੁਰ ਵਾਲੀ ਥਾਂ ਆਉਣਾ।	੨੭	੪੦੭੪
ਮੱਖਣਵਿਦਾ।ਅਨੰਦਪੁਰ ਵਸਾਣਾ।	੨੮	੪੦੭੭
ਮਾਖੇ ਦੇਂਤ ।	੨੯	੪੦੮੧
ਪੀਰ ਦਾ ਸੰਸਾ ਦੂਰ ।	੩੦	੪੦੮੫
ਗੁਰੂ ਜੀ ਦੀ ਮਹਿਮਾਂ। ਧੀਰਮਲ ਦੀ ਈਰਖਾ ।	੩੧	੪੦੯੦
ਧੀਰਮਲ ਤੇ ਰਾਮਰਾਇ ਮੇਲ ।	੩੨	੪੦੯੪
ਤੀਰਥਾਂ ਨੂੰ ਪਵਿੱਤ੍ਰ ਕਰਨਟੁਟਨਾ।	੩੩	੪੦੯੭
ਮੂਲੋਵਾਲ ਤੇ ਸੋਢੇ ਸਿੱਖਾਂ ਪ੍ਰਤੀ ਉਪਦੇਸ਼ ।	੩੪	੪੧੦੧
ਹੜਜਾਏ ਤਾਪ ਦੇ ਰੋਗੀ ਅਰੋਗ ਕੀਤੇ ।	੩੫	੪੧੦੫
ਭੰਦੇਰ,ਅਲੀਸ਼ੇਰ ,ਜੇਰੇ,ਭੂਪਾਲੀ	੩੬੪	੪੧੧੦
ਖੀਵਾ । ਭਿੱਖੀ ।	੩੨੪	੪੧੧੪
ਵੈਸਰਾਜ । ਖਜਾਲਾ । ਦਮਦਮਾ ਮੋੜ ।	੩੮	੪੧੧੭
ਦੇਸੂ ਦਾ ਅੰਤ ।	੩੯	੪੧੨੦
ਸੂਲੀ ਸਰ ਚੋਰ ਨੂੰ ਸੂਲੀ ।ਬਰੇ ।	੪੦	੪੧੨੩
ਗੋਬਿੰਦ ਪੁਰੇ । ਗਾਰੋ । ਗੁਰਨੇ । ਮਕਰੋੜ । ਧਮਧਾਨ ।	੪੧	੪੧੨੭
ਮੋਹੰ ਦੀ ਘਾਲ ।	੪੨	੪੧੩੧
ਧਮਧਾਣ । ਕੈਥਲ ।	੪੩	੪੧੩੫
ਬਾਰਨੇ ਦਾ ਰਾਹਕ ।	੪੪	੪੧੩੯
ਬਨੇਸਰ । ਬਣੀ ਬਦਰ ਪੁਰ ।	੪੫	੪੧੪੩
ਪੁਰਬ ਦੀ ਸੰਗਤ ਦੀ ਸਿੱਕ ।	੪੬	੪੧੪੮
ਕੜੇ ਗ੍ਰਾਮ ਦਾ ਮਲੂਕ ਦਾਸ।	੪੭	੪੧੫੧
ਗੁਰੂ ਜੀ ਤ੍ਰਿਬੇਣੀ ਪੁੱਜੇ ।	੪੮	੪੧੫੬
ਹੇਮ ਕੁੰਟ ਦੀ ਸ਼ੋਭਾ ।	੪੯	੪੧੫੯
ਦੇਵੀ ਦੀ ਪੁਰਾਤਨ ਕਥਾ ।	੫੦	੪੧੬੭
ਦੁਸ਼ਟ ਦਮਨ ਦੀ ਕਥਾ, ਬ੍ਰਹਮਾ ਦੀ ਜ਼ਬਾਨੀ ।	੫੧	੪੧੭੪
ਅਕਾਲਪੁਰਖ ਪਾਸੋਂ ਵਿਦੇਗੀ ।	੫੨	੪੧੭੯
ਤ੍ਰਿਬੇਣੀ ਨਿਵਾਸ ।	੫੩	੪੧੮੩
ਪ੍ਰਯਾਗ ਤੋਂ ਕਾਂਸ਼ੀ ।	੫੪	੪੧੮੮
ਸਸਰਾਮ ਚਾਚੇ ਫੱਗੂ ਦੇ ਘਰ ।	੫੫	੪੧੯੨
ਸਸਰਾਮ ਬੋਰੀ । ਬਾਗ਼ੜ ਨਿਵਾਸ।	੫੬	੪੧੯੬
ਗਯਾ ਜੀ, ਜੈਤਾ ਸੇਠ ।	੫੭	੪੧੯੯
ਪਟਣੇ ਨਿਵਾਸ ।	੫੮	੪੨੦੩
ਜਰਾ ਸੰਧ ਪ੍ਰਸੰਗ ।	੫੯	੪੨੦੬
,,	੬੦	੪੨੧੧
,,	੬੧	੪੨੧੫

—o—

ਪ੍ਰਸੰਗ	ਅੰਕ	ਪੰਨਾ
ਰਾਸ਼ਿ ਬਾਰਵੀਂ ।		
ਮੰਗਲ । ਰਾਜਾ ਮਾਨ ਸਿੰਘ ।	੧	੪੨੧੯
ਬਿਸ਼ਨ ਸਿੰਘ ਦੀ ਚੜ੍ਹਾਈ ।	੨	੪੨੨੭
ਰਾਜਾ ਗੁਰੂ ਜੀ ਨੂੰ ਮਿਲਿਆ ।	੩	੪੨੩੨
ਢਾਕੇ ਬੁਲਾਕੀ ਦਾਸ ਦੀ ਮਾਤਾ ।	੪	੪੨੩੬
ਢਾਕੇ ਭਾਈ ਨੱਥਾ ।	੫	੪੨੪੦
ਦਲ ਰੁੜ੍ਹਨੋ ਬਚਾਇਆ ।	੬	੪੨੪੪
ਹੋਰ ਮੁਸੀਬਤਾਂ ਤੋਂ ਦੱਖਜਾ ।	੭	੪੨੪੭
ਜੰਗ ਹਿਤ ਤਿਆਰੀ ।	੮	੪੨੫੧
ਦੇਵੀ ਦਾ ਆਸਾਮ ਪਤੀ ਨੂੰ ਗੁਰੂ ਸ਼ਰਨ ਹਿਤ ਪ੍ਰੇਰਨਾ ।	੯	੪੨੫੪
ਰਾਜਾ ਗੁਰੂਜੀ ਦੀ ਸ਼ਰਨਆਯਾ।	੧੦	੪੨੫੮
ਰਤਨ ਰਾਇ ਦੇ ਪਿਤਾ ਨੂੰ ਵਰ ।	੧੧	੪੨੬੨
ਦਸਮੇਸ਼ ਅਉਤਾਰ ।	੧੨	੪੨੬੭
ਅਵਤਾਰ ਦਾ ਉਤਸਾਹ ।	੧੩	੪੨੭੧
ਕੁਹੜਾਮ ਦਾ ਭੀਖਣ ਸ਼ਾਹ ।	੧੪	੪੨੭੫
ਭੀਖਣ ਸ਼ਾਹ ।	੧੫	੪੨੭੯
ਭੀਖਣ ਸ਼ਾਹ ਦੀ ਬੰਦਗੀ ।	੧੬	੪੨੮੨
ਬਾਲ ਕਉਤਕ ।	੧੭	੪੨੮੭
ਬਾਲ ਚੋਜ ।	੧੮	੪੨੯੪
ਬਾਲ ਲੀਲ੍ਹਾ । ਬੇੜੀ ਸੋਲ ।		
ਬ੍ਰਿੱਧਾ ਨਾਲ ਚੋਜ ।	੧੯	੪੨੯੯
ਬੇੜੀ ਸੋਲ । ਧਨੀ ਦੀ ਨੂੰਹ ਨੂੰ ਪੰਜ ਪੁੱਤ੍ਰਾਂ ਦਾ ਵਰ ।	੨੦	੪੩੦੩
ਹਾਕਮ ਖਿਝਾਉਣਾ । ਗੁਲੇਲ ਅਭਜਾਸ ।	੨੧	੪੩੦੮
ਆਸਾਮ ਵਲੋਂ ਮੁੜਨਾ ।	੨੨	੪੩੧੩
ਵਾਪਸ ਪਟਣੇ ਆਏ ।	੨੩	੪੩੧੬
ਪਟਣਾ । ਰਾਜਾ ਵਿਦਾ ।	੨੪	੪੩੨੦
ਮਾਤਾ ਗੁਜਰੀ ਜੀ ਨੂੰ ਉਪਦੇਸ਼ ।	੨੫	੪੩੨੩
ਪਟਣੇ ਤੋਂ ਅਨੰਦ ਪੁਰ ਨੂੰ ।	੨੬	੪੩੨੭
ਔਰੰਗੇ ਦਾ ਸਮਾਂ । ਕਸ਼ਮੀਰੀ ਪੰਡਤ ।	੨੭	੪੩੩੨
ਕਸ਼ਮੀਰੀ ਪੰਡਤ ।	੨੮	੪੩੩੫
ਅਹਿਦੀਆਂ ਦਾ ਟੁਰਨਾ ।	੨੯	੪੩੩੯
ਅਹਿਦੀਏ ਵਾਪਸ । ਗੁਰੂ ਜੀ ਸੈਫਾਬਾਦ ।	੩੦	੪੩੪੩
ਸੈਫ ਦੀਨ ਪਾਸੋਂ ਵਿਦਾ । ਅਹਿਦੀਏ ਲੱਭਣ ਟੁਰੇ ।	੩੧	੪੩੪੭

— o —

੧੫. [ਗੌਰੇ ਦੇ ਸ੍ਰਾਪ ਬਖਸ਼ੇ]।

ਦੋਹਰਾ ॥ ਬੇਗ ਗਯੋ ਸਤਿਗੁਰੂ ਢਿਗ ਡੇਰਾ ਜਹਾਂ ਲਗਾਇ। ਪਹੁੰਚਜੋ ਉਤਰਿ ਤੁਰੰਗ ਤੇ ਖਰੋ ਭਯੋ ਅਗੁਵਾਇ ॥ ੧ ॥ ਚੌਪਈ ॥ ਅਪਰਾਧੀ ਬਹੁ ਆਪ[1] ਬਿਚਾਰੇ।ਹਾਥ ਜੋਰਿ ਚਿਤ ਭਯੋ ਅਗਾਰੇ। ਸ਼੍ਰੀ ਹਰਿਰਾਇ ਬਿਲੋਕਿ ਕ੍ਰਿਪਾਲਾ। ਮਨ ਤੇ ਭਏ ਪ੍ਰਸੰਨ ਬਿਸਾਲਾ ॥ ੨ ॥ ਨਿਕਟਿ ਬਿਠਾਵਨ ਹੇਤੁ ਹਕਾਰੇ। ਸਾਦਰ ਬੋਲੇ 'ਆਉ ਅਗਾਰੇ। ਨਾਹਨ ਖਰੋ ਦੂਰ ਅਬਿ ਹੋਹੁ। ਜਾਚਹੁ ਲਖਿ ਪ੍ਰਸੰਨ ਮਨ ਮੋਹੂ' ॥ ੩ ॥ ਸੁਨਤਿ ਗੁਰੂ ਕੇ ਬਾਕ ਸੁਹਾਏ। ਖਰੋ ਰਹਜੋ ਮੁਖ ਬਿਨੈ ਅਲਾਏ। 'ਅਪਰਾਧੀ ਮੈਂ ਨਾਥ ਤਿਹਾਰੇ। ਬਖਸ਼ਹੁ ਅਪਨੋ ਦਾਸ ਬਿਚਾਰੋ ॥ ੪ ॥ ਸਭਿ ਬਿਧਿ ਤੇ ਹਮ ਔਗੁਨ ਹਾਰੇ। ਗੁਰਨਿ ਬਿਰਦ ਬਖ-ਸ਼ਿੰਦ ਉਦਾਰੇ। ਕਰਿ ਪਾਵਨ ਪਾਵਨ ਅਬਿ ਲਾਵਹੁ[2]। ਜੁਗ ਲੋਕਨਿ ਕੇ ਕਸ਼ਟ ਮਿਟਾਵਹੁ ॥੫॥ ਤਨ ਧਨ ਆਦਿਕ ਸਕਲ ਸਮਾਜਾ। ਜੋ ਰਾਵਰ ਕੇ ਆਵਹਿ ਕਾਜਾ। ਸੋ ਸਫਲਹਿ ਨਤੁ ਬਿਰਥਾ ਸਾਰੇ। ਇਹੈ ਭਾਵਨਾ ਰਿਦੈ ਹਮਾਰੇ' ॥੬॥ ਸੁਨਿ ਗੁਰ ਸ੍ਰਾਪ ਮਿਟਾਵਨਿ ਲਾਗੇ। ਕ੍ਰਿਪਾ ਦ੍ਰਿਸ਼ਟਿ ਪਿਖਿ ਠਾਢੋ ਆਗੇ। 'ਪਾਥਰ, ਪੰਨਗ, ਮੇਘਨਿ ਜੋਨੀ। ਕਹੀ ਸੁ ਬਖਸ਼ੀ, ਕੋਇ ਨ ਹੋਨੀ ॥ ੭ ॥ ਚਲਹਿ ਬੈਸ, ਬਿਥਰਹਿ ਜਗ ਮਾਂਹੀ। ਕਹੇ ਸ੍ਰਾਪ ਸੋ ਲਾਗਹਿੰ ਨਾਂਹੀ। ਤੁਵ ਕੁਲ ਕੇ ਹੁਇ ਹੈਂ ਸਭਿ ਸੋਤ[3]। ਬਖਸ਼ੀ ਅਬਿ ਢਾਹੇ ਕੀ ਮੌਤ'॥੮॥ਇਮ ਸਭਿ ਸ੍ਰਾਪ ਬਖਸ਼ ਜਬਿ ਦਿਏ। ਗੌਰਾ ਕਹੇ ਨੇਮ੍ਰਿਤਾ ਲਏ। 'ਬਖਸ਼ੇ ਆਪ ਸ੍ਰਾਪ ਕਰਿ ਕਰੁਨਾ। ਤਉ ਸ਼ਰੀਰਨਿ ਸਭਿ ਹੀ ਮਰਨਾ ॥੯॥ ਥਿਰ ਜਗ ਬਿਖੈ ਰਹੈ ਨਹਿੰ ਕੋਈ। ਅੰਤ ਸਮਾ ਸਭਿ ਤਨ ਕੋ ਹੋਈ। ਯਾਂਤੇ ਮ੍ਰਿਤੁ ਮਮ ਪਰ ਕੈ ਢਾਹੀ। ਏਕ ਸ੍ਰਾਪ ਇਹ ਬਖਸ਼ਹੁ ਨਾਂਹੀ ॥ ੧੦ ॥ ਢਾਹੇ ਮੌਤ ਬਿਖੈ ਮੈਂ ਮਰੌਂ*। ਸ੍ਰਾਪ ਆਪ ਕੋ ਐਸੋ ਧਰੌਂ।ਜੋ ਇਕ ਸ੍ਰਾਪ ਭੀ ਨ ਸਫਲਾਵੈ। ਕਿਤਿਕ ਅਸ਼ਰਧਕ ਏਵ ਅਲਾਵੈਂ ॥੧੧॥—ਗੁਰ ਕੇ ਬਚਨ ਭਏ ਸਭਿ ਝੂਠੇ। ਸਫਲਜੋ ਏਕ ਨ, ਫੁਰੇ ਅਪੂਠੇ—। ਰਹਨਿ ਦੇਹੁ ਇਹ ਕ੍ਰਿਪਾ ਨਿਧਾਨਾ!'ਸੁਨਿ ਪੁਨਿ ਗੁਰੂ ਪ੍ਰਸੰਨ ਮਹਾਨਾ॥੧੨॥'ਸਿੱਖਨਿ ਕੋ ਇਮ ਹੀ ਬਨਿ ਆਵੈ। ਜਿਸ ਤੇ ਗੁਰ ਮਹਿਮਾਂ ਅਧਿਕਾਵੈ। ਜਾਂਕੇ ਕਰੈ ਹੀਨਤਾ ਹੋਇ। ਤਿਸ ਕੋ ਕਰਹਿ ਨਹੀਂ ਸਿਖ ਜੋਇ ॥ ੧੩ ॥ ਇਹ ਆਛੀ ਤੈਂ:

[1]ਆਪਣੇ ਆਪ ਨੂੰ। [2]ਪਵਿੱਤ੍ਰ ਕਰੋ ਤੇ ਚਰਨਾਂ ਹੁਣ ਲਾਵੋ। [3]ਉਲਾਦ ਵਾਲੇ।

*ਗੌਰਾ ਆਪਣੇ ਸ੍ਰੀਤੇ ਦੀ ਸਜ਼ਾ ਆਪ ਕੇਮ ਭੱਜ ਰਿਹਾ ਹੈ।

ਦਿਦੈ ਬਿਚਾਰੀ। ਏਕ ਸ੍ਰਾਪ ਰਾਖਨੋ ਇਸ ਬਾਰੀ। ਅਪਨੋ ਭਲੋ ਸਕਲ ਹੀ ਕੀਨ। ਗੁਰ ਮਹਿਮਾ ਮਹਿੰ ਰਹਨੋ ਪ੍ਰਬੀਨਾ ॥੧੪॥ ਢਾਹੀ ਮੌਤ ਜੁ ਰਾਖਨਿ ਕਾਜੈ। ਸੋ ਭੀ ਹੁਇ ਸੁਖੈਨ ਤਿਸ ਘਰੀ। ਮਰਹਿੰ ਸੁਛੰਦ ਪਾਇ ਗਰ ਢਾਹੀ'। ਆਪਨ ਬਹਾਨਾ ਕੋ ਬਨਿ ਜਾਹੀ' ॥ ੧੫ ॥ ਇਮ ਬਖਸ਼ਨੋ ਨਿਜ ਨਿਕਟਿ ਬਿਠਾਯੋ।ਕੇਤਿਕ ਘਾਵ ਲਗੇ ਦਰਸਾਯੋ।'ਕਿਤਿਕ ਸਿੱਖ ਘਾਇਲ ਕੈ ਮਰੇ ? ਹੈਂ ਜ਼ੁਰਕ ਕੇਤਿਕ ਜੇ ਅਰੇ?' ॥੧੬॥ ਹਾਥ ਜੋਰਿ ਗੌਰਾ ਪੁਨ ਕਹੈ। 'ਜਿਸ ਕੋ ਰਾਖਹੁ ਸੋ ਜਗ ਰਹੈ। ਜਿਸ ਕੋ ਮਾਰਹੁ ਸੋ ਮਰਿ ਜਾਇ। ਇਹ ਰਾਵਰ ਕੀ ਸਰਬ ਰਜ਼ਾਇ ॥੧੭॥ ਕਹੌਂ ਕਹਾਂ ਮੈਂ ਆਪ ਅਗਾਰੀ। ਕਾਰਨ ਕਰਨ ਏਕ ਤੁਮ ਭਾਰੀ'। ਸਾਦਰ ਦੇਖਿ ਗੁਰੂ ਨਿਜ ਹਾਥਾ। ਮੁਖ ਤੇ ਧੂਲ ਪੌਂਛਿ ਪਟ ਸਾਥ ॥੧੮॥ ਹੁਤੋ ਮਹਾਂ ਅਪਰਾਧੀ ਜੋਇ। ਨਿਜ ਸੇਵਕ ਲਖਿ ਬਖਸ਼ਨੋ ਸੋਇ। ਸਭਿ ਡੇਰਾ ਨਿਜ ਨਿਕਟਿ ਮੰਗਾਯੋ। ਸੈਨ ਆਪਨੀ ਬਿਖੈ ਮਿਲਾਯੋ ॥ ੧੯ ॥ ਹਰਖਨੋ ਗੌਰਾ ਗੁਰ ਕਰੁਨਾ ਤੇ। ਦੁਖਦ ਸ੍ਰਾਪ ਚਿੰਤਾ ਜੁਤਿ ਹਾਤੇ ਨਿਜ ਡੇਰੇ ਮਹਿੰ ਸਭਿ ਕੀ ਸਾਰ। ਸੰਗ ਕਰਤਿ ਜੇ ਕਿਤਿਕ ਸੁਮਾਰ'॥੨੦॥ ਖਾਨ ਪਾਨ ਕੀ ਸੁਧ ਸਭਿ ਲੀਨਿ। ਸੋ ਸਰਬਰੀ[1] ਬਿਤਾਵਨਿ ਕੀਨਿ।ਦਿਨ ਮਹਿੰ ਸਤਿਗੁਰ ਕਰਨੋ ਮੁੱਕਾਮੁ। ਲਗਨੋ ਦਿਵਾਨ ਭਜਨ ਸਤਿਨਾਮੁ॥੨੧॥ ਬ੍ਰਿੰਦ ਮਸੰਦ ਮੇਵੜੇ ਪਾਸ। ਸੁਭਟਨਿ ਕੋ ਸਮੁਦਾਇ ਸੁ ਦਾਸ। ਸੰਗਤਿ ਨਈ ਪੁੰਜ ਚਲਿ ਆਈ। ਅਨਿਕ ਅਕੋਰਨ ਕੋ ਅਰਪਾਈ ॥੨੨॥ ਤਬਿ ਗੌਰਾ ਬੁਲਿਵਾਯੋ ਪਾਸ।ਆਯੋ ਨਿਕਟਿ ਸੰਗ ਗਨ ਦਾਸ। ਕਹਿ ਸਾਦਰ ਸਤਿਗੁਰ ਬੈਠਾਯੋ। ਸੁਜਸੁ ਸੁਰਤਾ ਸ਼੍ਰੀ ਮੁਖ ਗਾਯੋ ॥ ੨੩ ॥ ਕਹਨੋ ਤਬਹਿ 'ਅਪਨੇ ਘਰ ਜਾਓ। ਕਰਹੁ ਰਾਜ ਸਭਿ ਕਾਜ ਚਲਾਓ। ਦਿਵਸ ਘਨੇ ਬੀਤੇ ਇਤ ਆਏ। ਜਾਇ ਸੰਭਾਲਹੁ ਸੁਖ ਉਪਜਾਏ' ॥ ੨੪॥ ਹਾਥ ਜੋਰਿ ਗੌਰਾ ਭਾਖ ਕਹੇ। 'ਰਾਵਰ ਕੀ ਰਜ਼ਾਇ ਮਹਿੰ ਰਹੇ'। ਸਿਰੋਪਾਵ ਤਬਿ ਗੁਰੂ ਮੰਗਾਯੋ। ਨਿਜ ਕਰ ਤੇ ਤਿਸ ਤਨ ਪਹਿਰਾਯੋ ॥੨੫॥ ਹੁਇ ਪ੍ਰਸੰਨ ਕਰਿ ਬਿਦਾ ਉਚਾਰਾ। 'ਹਮ ਗਮਨੈਂ ਹਟਿ ਪੁਰਿ ਕਰਤਾਰਾ। ਕੇਤਿਕ ਸਮਾ ਬਿਤਾਵਹਿੰ ਤਹਾਂ। ਤੂੰ ਚਲਿ ਜਾਹੁ ਬਠਿੰਡਾ ਜਹਾਂ ॥੨੬॥ ਤਿਸੀ ਦੇਸ਼ ਮਹਿੰ ਘਾਲਹੁ ਜ਼ੋਰ। ਅਪਨਾ ਰਾਜ ਬਧਾਵਹੁ ਹੋਰ'। ਸਭਿਨਿ ਸੁਨਾਇ ਭਨੀ

[1] ਰਾਤ।

ਬਖਿਆਈ। ਖਰੋ ਹੋਇ ਭਬਿ ਗ੍ਰੀਵ ਨਿਵਾਈ ॥ ੨੭ ॥ ਚਰਨ ਸਪਰਸ਼ਤਿ ਬੰਦਨ ਕਰਿਕੈ। ਚਲਨੋ ਅਧਿਕ ਉਰ ਆਨੰਦ ਧਰਿਕੈ। ਏਕ ਨਿਸਾ ਬੀਤੀ ਪੁਨ ਔਰਾ। ਚਲਿਬੇ ਕੋ ਭਯਾਰ ਭਾ ਗੌਰਾ ॥ ੨੮ ॥ ਸਥਾ ਜੋਗ ਸਭਿ ਸੋਂ ਮਿਲਿ ਕਰਿ ਕੈ। ਸ਼੍ਰੀ ਸਤਿਗੁਰ ਕੇ ਪਾਇਨਿ ਪਰਿਕੈ। ਜੰਗਲ ਦੇਸ਼ ਬਿਖੈ ਚਲਿ ਗਯੋ। ਅਪਨੋ ਜ਼ੋਰ ਜਨਾਵਤਿ ਭਯੋ ॥੨੯॥ ਅਧਿਕ ਗ੍ਰਾਮ ਤਿਹ ਕੇ ਅਪਨਾਏ। ਸਭਿ ਪਰ ਨਰ ਪਠਿ ਹੁਕਮ ਚਲਾਏ।ਮਹਾਂ ਕਠੋਰ ਹੋਇ ਕ੍ਰਿਸ਼ ਰਾਜਾ[1]। ਘਰ ਮੈਂ ਥਰਥਰੋ ਸਕਲ ਸਮਾਜਾ ॥ ੩੦ ॥ ਰਹਨੋ ਬਠਿੰਡੇ ਮਹਿ ਚਿਰਕਾਲ। ਸੰਗ ਬਿਰਾਜਨਿ ਚਮੂੰ ਬਿਸਾਲ। ਅਬਿ ਸਤਿਗੁਰ ਕੀ ਕਥਾ ਸੁਨੀਜੈ।ਜਨਮ ਅਨੇਕ ਪਾਪ ਹਨਿ ਦੀਜੈ॥੩੧॥ਚਢਿ ਕਰਿ ਸਭਿ ਅਨੀਕ[2] ਲੈ ਸਾਥ।ਸਤੁੱਦ੍ਰਵ ਤਟ ਪਹੁੰਚੇ ਗੁਰ ਨਾਥ।ਕੇਵਟ ਕੋ ਤਤਕਾਲ ਬੁਲਾਯੋ। ਬ੍ਰਿੰਦ ਤਰੀ ਲੈ ਕਰਿ ਸੋ ਆਯੋ ॥ ੩੨ ॥ ਦ੍ਰਿਢ ਤਰਨੀ ਪਰ ਬੈਠਤਿ ਭਏ। ਪਰਲੇ ਪਾਰ ਉਤਰਿ ਚੁਰ ਗਏ।ਪੁਨ ਸਭਿ ਸੈਨਾ ਪਾਰਿ ਉਤਾਰੀ।ਕੇਵਟ ਕੋ ਬਖਸ਼ਨੋ ਧਨ ਭਾਰੀ ॥੩੩॥ਤਹਿੰ ਨਿਸ ਬਸਿ ਕੈ ਭੋਰ ਸਿਧਾਏ। ਮਗ ਮਹਿ ਕਰਿ ਬਿਲਾਸ ਸਮੁਦਾਏ। ਸ਼੍ਰੀ ਕਰਤਾਰ ਪੁਰੇ ਚਲਿ ਗਏ। ਧੀਰਮੱਲ ਆਗੂ ਹੁਇ ਲਏ ॥੩੪॥ ਗਨ ਪੁਰਿ ਜਨ ਬਹੁ ਲੀਨਿ ਅਕੋਰ। ਦਰਸ਼ਹਿੰ ਆਇ ਗੁਰੂ ਕਰ ਜੋਰਿ। ਕੁਸ਼ਲ ਪ੍ਰਸ਼ਨ ਕਰਿ ਸਭਿ ਕੇ ਸਾਥ। ਭਏ ਪ੍ਰਵੇਸ਼ ਨਗਰ ਮਹਿੰ ਨਾਥ ॥ ੩੫ ॥ ਦਲ ਉਤਰਨੋ ਬਾਗਨਿ ਕੀ ਛਾਯਾ। ਹੇਰਿ ਹੇਰਿ ਜਿਹ ਜਿਹ ਮਨ ਭਾਯਾ। ਅੰਤਹਿਪੁਰਿ ਗੁਰ ਕੋ ਤਹਿੰ ਗਯੋ। ਸਦਨ ਖਾਸ ਮਹਿੰ ਉਤਰਤਿ ਭਯੋ॥੩੬॥ਸਜੇਦਨ ਡੇਰੇ ਵਾਹਨ ਤਮਾਗੇ। ਸੁਖ ਕੇ ਸੰਗ ਬਸਨ ਘਰ ਲਾਗੇ। ਧੀਰਮੱਲ ਬੁਝੀ ਸੁ ਲਰਾਈ। 'ਕਿਮ ਆਵਤਿ ਇਹ ਬਾਦ ਮਚਾਈ? ॥੩੭॥ ਤੁਰਕਨਿ ਸੋਂ ਬਿਰੋਧ ਨਹਿੰ ਕਰੀਅਹਿ।ਛੇਮ ਸਹਤ ਘਰ ਸਮਾਂ ਗੁਜ਼ਰੀਅਹਿ'। ਸ਼੍ਰੀ ਹਰਿਰਾਇ ਸਕਲ ਸਮੁਝਾਈ। 'ਮੁਗ਼ਲਸਖਾਂ ਪੌਤ੍ਰੇ ਰਿਸ ਛਾਈ ॥੩੮॥ ਬੈਰ ਪਿਤਾਮੇ ਕੋ ਸੰਭਾਰਾਹਮ ਸੋਂ ਚਹਨੋ ਕਰਨਿ ਕੋ ਰਾਰਾ। ਸੈਨਾ ਪੈਰੀ ਨਿਜ ਸਮੁਦਾਈ। ਸਭਿ ਵਹੀਰ ਹਮਰੇ ਪਰ ਆਈ ॥੩੯॥ ਸੁਧ ਪਾਈ ਹਮ ਜਾਤਿ ਅਗਾਰੀ[3]।ਬਹੁਰ ਪਿਤਾਮੇ ਗਿਰਾ ਬਿਚਾਰੀ। ਜੰਗ ਕਰਨ ਕੋ ਬਰਜੇ ਹੁਤੇ। ਹਮ ਹਟਿ ਰਹੇ ਜਾਨਿ ਸੋ ਮਤੇ[4] ॥ ੪੦

---

[1] ਭਕਲਾ ਹੋਕੇਰਾਜ ਕਰਨਲਗਾਨਿਆਦਿ ਵਿਚਜੋਰਦੀ ਨਾਕਰੇ,ਇਨਸਾਫਤੇ ਕਰਦਾ ਰਹੇ,ਦੋਸ਼ੀਆਂ ਨੂੰ ਓਹਨ ਵਿਚ ਕਸਰੋਰੋ ਨਾ ਖਾਦੇ। [2] ਸੈਨਾ। [3] ਅੱਗੇ ਜਾਂਦਿਆਂ। [4] ਭਾਵ ਜੋਵੇਂ ਗੁਰਾਂ ਦਾ ਹੁਕਮ

॥ ਭੁਗਤੂ ਸੁਤ ਬਛ ਹੁਤੋ ਪਿਛਾਰੀ। ਤਿਨ ਤੁਰਕਨਿ ਕੀ ਚਮ੍ਹੈ ਨਿਹਾਰੀ। ਜਬਿ ਬਹੀਰ ਪਰ ਆਵਨ ਲਾਗੀ। ਹਤੋ ਸ਼ਸਤ੍ਰ ਤਬਿ ਤਿਹ ਰਿਸ ਜਾਗੀ॥ ੪੧॥ ਅਪਨੇ ਸਭਿ ਬਚਾਇ ਸੋ ਮਾਰੇ। ਨਿਸਾ ਪਰੀ ਨਿਜ ਦਿਸ਼ਾ ਸਿਧਾਰੇ। ਔਚਕ ਭੋਰ ਪਰਨੋ ਇਸ ਭਾਂਤਿਹੁਹਿਦਿਸ਼ਿ ਹਟੇ ਪਰੀ ਲਖਿ ਰਾਤਿ'॥੪੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮੋ ਰਾਸੇ 'ਕਰਤਾਰ ਪੁਰ ਆਗਤ' ਪੰਜ ਅਠਤੇ ਕਥਾ ਪੰਚ ਦਸੀ ਅੰਸੂ ॥ ੧੫ ॥

੧੬. [ਕਰਤਾਰ ਪੁਰ ਨਿਵਾਸ। ਦਿਜ ਪੁੱਤ੍ਰ ਮੋਇਆ]।

ਦੋਹਰਾ ॥ ਬਸਤਿ ਭਏ ਸ੍ਰੀ ਸਤਿਗੁਰੂ ਅਪਨੇ ਪੁਰਿ ਕਰਤਾਰ। ਬਿੰਦ੍ ਸੰਗਤਾ ਦਿਸ਼ਨਿ[1] ਤੇ ਆਵਹਿਂ ਚਲੀ ਉਦਾਰ॥ ੧॥ ਚੌਪਈ ॥ ਪਰਬ ਦਿਵਸ ਮਹਿਂ ਲਾਗਹਿ ਮੇਲਾ। ਪੁਰਿ ਗ੍ਰਾਮਨਿ ਤੇ ਹੋਇ ਸਕੇਲਾ। ਸੰਤ ਮਹੰਤ ਮਸੰਦ ਬਿਸਾਲੋ।ਪਹੁੰਚੈਭਜਿ ਨਿਜ ਦੇਸ਼ਨ ਜਾਲੋ॥੨॥ਸੰਨਆਸੀ ਬੈਰਾਗੀਅਨੋ।ਸਿੱਖ ਸੰਗਤਾਂ ਕੋ ਕਿਮ* ਗਿਨੋ। ਭਾਂਤਿ ਭਾਂਤਿ ਕੀ ਲੈ ਉਪਹਾਰਾਪਹੁੰਚਹਿਂ ਸਤਿ-ਗੁਰ ਕੇ ਦਰਬਾਰ ॥੩॥ ਦਰਸ਼ਨ ਪਰਸਹਿਂ ਬਾਂਛਤਿ ਪਾਵਹਿਂ। ਮੇਲਾ ਹੋਤਿ ਦਿਸ਼ਨਿ[1] ਤੇ ਆਵਹਿਂ। ਸੱਤਿਨਾਮ ਉਪਦੇਸ਼ਨਿ ਕਰੈਂ। ਸੁਨਿ ਗੁਰ ਢੋ ਮਨ ਮਹਿਂ ਸਿਖ ਧਰੈਂ ॥ ੪ ॥ ਕੋਤਿਕ ਬ੍ਰਹਮ ਗਯਾਨ ਕੋ ਪਾਇ। ਆਨੰਦ ਆਤਮ ਬਿਧੀ ਸਮਾਇ। ਕੋਤਿਕ ਨਵ ਨਿੱਧਿਨਿ ਕੋ ਪਾਵੈਂ। ਜਨਮ ਜਨਮ ਕੇ ਕਸ਼ਟ ਮਿਟਾਵੈਂ॥੫॥ਸਿੱਧ ਅਠਾਰਹਿ ਪ੍ਰਾਪਤਿ ਹੋਇ। ਅਛਮਤ ਸਕਲ ਭਾਂਤਿ ਕੀ ਕੋਇ। ਸਭਿ ਕਿਛੁ ਬਸਹਿ ਗੁਰੂ ਦਰਬਾਰ। ਦੇਤਿ ਸੇਵਕਨਿ ਸਦਾ ਉਦਾਰ ॥ ੬ ॥ ਇਸ ਬਿਧਿ ਕੋਤਿਕ ਦਿਵਸ ਬਿਤਾਏ। ਪੁਰਿ ਕਰ-ਤਾਰ ਬਸੇ ਸੁਖ ਪਾਏ। ਬਲਖ ਬੁਖਾਰਾ ਆਦਿਕ ਦੇਸ਼। ਆਨਹਿਂ ਅਰਪਹਿਂ ਹਯਨਿ ਵਿਸ਼ੇਸ਼ ॥ ੭ ॥ ਆਯੁਧ ਅਧਿਕ ਮੋਲ ਕੇ ਲਯਾਵਹਿਂ। ਪਸ਼ਮੰਬਰ ਆਦਿਕ ਅਰਪਾਵੈਂ। ਪੁਰਿ ਕਸ਼ਮੀਰ ਔਰ ਮੁਲਤਾਨ। ਢੱਠਾ[2] ਭੱਖਰ[3] ਦੇਸ਼ ਮਹਾਨ ॥੮॥ ਦੱਖਣ ਪੂਰਬ ਪਰਬਤਿ ਵਾਸੀ। ਤਪੀ ਦਿਗੰਬਰ ਜਪੀ ਉਦਾਸੀ। ਗ੍ਰਿਹਸਤੀ ਕੈ ਬਿਰਕਤ ਨਰ ਹੋਇ। ਦਰਸਹਿ ਆਨਿ ਗੁਰੂ ਸਭਿ ਕੋਇ॥੯॥ਸਿੱਖ ਜਿ ਦਰਬ ਕਮਾਵਨਿ ਕਰਿਹੀਂ। ਤਿਹ ਦਸਵੰਧ ਅੱਗੂ ਗੁਰ ਧਰਿਹੀਂ।ਭੂਰੀ[4]ਭੀਰ ਭਰੀ ਨਿਤ ਰਹੈ।ਸ਼੍ਰੀਸਤਿਗੁਰ ਦਰਬਾਰ ਜਿ ਅਹੈ ॥੧੦॥ਦੇਸ਼ਨਿ ਮਹਿ ਮਸੰਦ ਜੋ ਬ੍ਰਿੰਦ। ਪਹੁੰਚਹਿਂ ਗੁਰ ਧਨ ਲਿਯੇ ਬਿਲੰਦ। ਕੋਚਿਤ ਲੱਛ ਦਰਬ ਲੈ ਆਵੈਂ। ਕਿਤਿਕ ਹਜ਼ਾਰਨਿ ਕਰਿ ਇਕ

[1](ਚਾਰੋਂ) ਪਾਸਿਆਂ ਤੋਂ। [2]ਠੱਟਾ, ਸਿੰਧ ਦਾ ਇਕ ਨੱਗਰ। [3]ਦੁਆਬਾ ਸਿੰਧ ਸਾਗਰ ਦਾ ਇਕ ਨੱਗਰ, ਸੱਖਰ ਦੇ ਚਿਲੇ ਵਿਚ ਇਕ ਵਿਕਦਾ। [4]ਬਹੁਤੀ। *ਪਾ--ਤਿਨ।

ਥਾਵੈਂ ॥੧੧॥ਖਸ਼ਟ ਮਾਸ ਮਹਿ ਕੋ ਚਲਿ ਆਇ। ਕੋ ਸੰਮਤ ਮਹਿ ਧਨ ਪਹੁੰਚਾਇ। ਰਹੈਂ ਮਸੰਦ ਹਜ਼ਾਰਹੁੰ ਦੇਸ਼ਾਲੇ ਸੰਗਤਿ ਤੇ ਦਰਬ ਵਿਸ਼ੇਸ਼ ॥੧੨॥ ਗੁਰ ਢਿਗ ਸੋ ਪਹੁੰਚਾਵਹਿ ਆਇ। ਵਸਤੁ ਅਮੋਲਕ ਲੈ ਅਰਪਾਇੰ। ਜਹਾਂ ਜਹਾਂ ਸਿਖ ਸੰਗਤਿ ਕੋਇ। ਸ਼ਿਮਰੇ ਗੁਰੂ ਸਹਾਇਕ ਹੋਇੰ ॥ ੧੩ ॥ ਬਿਘਨ ਅਨੇਕ ਰੀਤਿ ਕੋ ਟਾਰਹਿੰ। ਪੁਨ ਰੱਛਾ ਪਰਲੋਕ ਸੁਧਾਰਹਿੰ। ਨਿਤ ਨਵੀਨ ਮਹਿੰਮਾਂ ਅਧਿਕਾਇ। ਸਾਗਰ ਕੋ ਟਾਪੂ ਲਗਿ ਜਾਇ ॥ ੧੪ ॥ ਸਿੱਖੀ ਗੁਰ ਕੀ ਦੇਸ਼ ਬਿਦੇਸ਼। ਸ਼ੁਭ ਮਾਰਗ ਨਰ ਲਗੇ ਵਿਸ਼ੇਸ਼।ਰਾਤਿ ਪਾਛਲੀ ਕਰਨਿ ਸ਼ਨਾਨ। ਸਿਮਰਨਿ ਪ੍ਰਭੁ ਕੋ ਦੇ ਬਹੁ ਦਾਨ ॥੧੫॥ ਕਰੈਂ ਨੇਮ ਗੁਰਬਾਨੀ ਪਢੈਂ। ਗੁਰ ਕੇ ਪ੍ਰੇਮ ਛੇਮ ਕੋ ਬਢੈਂ। ਕੇਤਿਕ ਮਾਸ ਬਾਸ ਕੋ ਕਰਨੋ। ਮਿਲਿ ਮਿਲਿ ਗੁਰ[1],ਸ਼ੁਭ ਮਗ ਜਗ ਪਰਨੋ ॥ ੧੬ ॥ ਮੇਲਾ ਬਹੁਰ ਬਸੋਏ[2] ਕੇਰਾ। ਚਹੁੰਦਿਸ਼ਿ ਤੇ ਆਗਮਨ ਘਨੇਰਾ। ਲਘੁ ਸੁਤ ਭਗਤੂ ਕੋ ਚਲਿ ਆਯੋ। ਜਿਸ ਕੋ ਜੀਵਣ ਨਾਮੁ ਸੁਹਾਯੋ ॥ ੧੭ ॥ ਗੌਰਾ ਬਡੋ ਰਾਜਸੀ ਲੱਛਨ। ਇਸ ਕੋ ਸੰਤ ਸੁਭਾਵ ਬਿਚੱਛਨ। ਸੰਗ ਬਿਰਾਜ ਸੰਗਤਾਂ ਕੇਈ। ਗੁਰੂ ਦਰਸ ਕੋ ਪਹੁੰਚੇ ਤੇਈ॥੧੮॥ ਅਪਰ ਕਹਾਂ ਲਗਿ ਗਿਨੀਅਹਿ ਮੇਲਾ। ਜੋ ਸਤਿਗੁਰ ਦਰਬਾਰ ਸਕੇਲਾ। ਖਰੇ ਮੋਵੜੇ ਸਭਾ ਮਝਾਰੈਂ। ਸਿੱਖਨਿ ਕੀ ਅਰਦਾਸ ਉਚਾਰੈਂ ॥ ੧੯ ॥ ਲੈ ਲੈ ਧਨ ਮਸੰਦ ਸਮੁਦਾਏ। ਆਨਿ ਗੁਰੂ ਕੋ ਦਰਸ਼ਨ ਪਾਏ। ਨਿਜ ਨਿਜ ਸੰਗ ਸੰਗਤਾਂ ਬ੍ਰਿੰਦਾਕਰਹਿੰ ਜਨਾਵਨਿ ਜੁਗ ਕਰ ਬੰਦਿ ॥੨੦॥ ਭੂਤ ਸਮੇਂ ਕੀ ਭਾਖਹਿ ਕੋਈ। ਕੋਚਿਤ ਕਹੈਂ 'ਭਵਿੱਖਜ ਲੋਈਂ। ਬਰਤਮਾਨ ਕਾਮਨਾ ਜੁ ਬ੍ਰਿੰਦ। ਪੂਰੀ ਕਰੀ, ਪੁਰਹੁ[3] ਸੁਖਕੰਦ ! ॥ ੨੧ ॥ ਬਿਘਨ ਬਿਨਾਸ਼ਹੁ ਦਾਸਨ ਰਾਸ। ਬਨਹੁ ਸਹਾਇਕ ਅਨੰਦ ਪ੍ਰਕਾਸ਼[4]। ਦਰਸਹਿ ਚਹੁੰਦਿਸ਼ਿ ਮਹਿੰ ਨਰ ਭੀਰ।ਮੁੱਖਨ ਹਜ਼ਾਰਹੁੰ ਬੈਠੇ ਤੀਰ ॥ ੨੨ ॥ ਦੂਰ ਦੂਰ ਲੌ ਠਾਂਢੇ ਬ੍ਰਿੰਦ। ਦੇਖਹਿੰ ਸਤਿਗੁਰ ਮੁਖ ਅਰਬਿੰਦ। ਕਰੁਨਾ ਭਰੇ ਸਲਾਜ ਬਿਲੋਚਨ। ਡਾਰਤਿ ਦ੍ਰਿਸ਼ਟਿ ਗੁਰੂ ਦੁਖ ਮੋਚਨ ॥ ੨੩ ॥ ਬਯਾਪਕ ਘਟ ਘਟ ਕੀ ਸਭਿ ਜਾਨਤਿ।ਆਸ ਕਹੇ ਬਿਨ ਪੂਰਨਠਾਨਤਿ[5]।ਜੋ ਸਹਿਕਾਮੀ ਦਾਸ ਮਹਾਨੈ। ਕਲਪ ਤਰੋਵਰ ਕੀ ਸਮ ਜਾਨੈ॥੨੪॥ਜੱਗਜਾਸੀ ਜੋਤਿਕ ਢਿਗ ਆਏ। ਬਿਸ਼ਨੁ ਸਰੂਪ ਲਖਹਿੰ ਮਨ ਭਾਏ। ਕਿਤਿਕ

[1]ਗੁਰਾਂ ਨੂੰ। [2]ਵਿਸਾਖੀ। [3](ਹੁਣ) ਪੂਰਨ ਕਰੋ। [4]ਜਿਨਾਂ ਕਹੇ ਹੀ ਆਸਾਂ ਪੂਰਨ ਕਰਦੇ ਹਨ।

ਮਸੇਖੀ[1] ਦਰਸ਼ਨ ਕਰੈਂ। ਪਿਖਹਿ ਗਯਾਨ ਕੋ ਸੂਰਜ ਚਰੈ ॥ ੨੫ ॥ ਇਸ ਪ੍ਰਕਾਰ ਮੇਲਾ ਬਹੁ ਭਯੋ। ਦਰਸ਼ਤਿ ਚਿਤ ਥਾਂਛਤਿ ਕੋ ਲਯੋ। ਪੰਚ ਦਿਵਸ ਲੌ ਸੰਗਤਿ ਰਹੀ। ਘਰ ਕੋ ਜਾਨਿ ਕਰਹਿ ਮਨ ਨਹੀਂ ॥ ੨੬ ॥ ਆਪਸ ਮਹਿ ਸਿਖ ਸੰਗਤ ਮੇਲਾ। ਸ਼ਬਦ ਅਰਥ ਸੰਬਾਦ ਸੁਹੇਲਾ[2]। ਪਰਚਤਿ ਅਤਿ ਅਨੰਤ ਕੋ ਪਾਏ। 'ਧੰਨ ਧੰਨ' ਗੁਰ ਸਤੁਤਿ ਸੁਨਾਏ ॥੨੭॥ ਬਹੁਰ ਬਿਸਰਜਨਿ ਗੁਰ ਤੇ ਭਏ। ਹਰਖੇ ਸਿਰੋਪਾਵ ਨਿਜ ਲਏ।ਜਿਸ ਜਿਸ ਦੇਸ਼ ਮਸੰਦ ਜੁ ਛੋਰੇ। ਲੈ ਲੈ ਖੁਸ਼ੀ ਚਲੇ ਤਿਸ ਓਰੇ॥੨੮॥ ਜੇ ਨਰ ਮੁੱਖਜ ਸੰਗਤਾਂ ਮਾਂਹੀ। ਗੁਰ ਤੇ ਸਿਰੋਪਾਉ ਲੇ ਜਾਂਹੀਂ।ਧਨ ਧਾਮਨਿ ਕੀ ਕੁਸ਼ਲ ਬਿਲੰਦ। ਗੁਰ ਦਿਸ਼ਿ ਤੇ ਚਹਿ ਚਲੇ ਅਨੰਦ ॥ ੨੯ ॥ ਸਾਗਰਾਂਤ ਅਵਿਨੀ ਲੌ[3] ਜਾਵੈਂ। ਅਨਿਕ ਟਾਪੁਅਨਿ ਤੇ ਨਰ ਆਵੈਂ। ਸੁਜਸੁ ਮਹਾਨ ਬਖਾਨਤਿ ਜਾਤੇ।'ਸਤਿਗੁਰ ਸਕਲ ਜਗਤ ਕੇ ਦਾਤੇ' ॥੩੦॥ ਬਹੁਰ ਕਿਤਿਕ ਜਬਿ ਦਿਵਸ ਬਿਤਾਏ। ਸ਼੍ਰੀ ਕਰਤਾਰ ਪੁਰੇ ਸੁਖ ਪਾਏ।ਇਕ ਦਿਜ ਕੋ ਨੰਦਨ ਮਰਿ ਗਯੋ। ਦ੍ਵਾਦਸ਼ ਸੰਮਤ ਕੋ ਜਬਿ ਭਯੋ ॥ ੩੧ ॥ ਗੁਰ ਦਸੌਂਧੀਆ ਦਿਜ ਸੁਤ ਕਰਨੇ। ਭਊ ਨ ਜਿਯੋ ਅਚਾਨਕ ਮਰਨੇ। ਇਕ ਹੀ ਹੁਤੋ ਪ੍ਰਾਨ ਤੇ ਪ੍ਯਾਰੋ। ਅਨਿਕ ਉਪਾਇ ਬਿੱਪ੍ਰ ਕਰਿ ਪਾਰੋ ॥ ੩੨ ॥ ਨਿਸ ਦਿਨ ਮੁਖ ਦੇਖਤਿ ਸੁਖ ਪਾਵਤਿ। ਵਹਿਰ ਪ੍ਰਾਨ ਸਮਸਰ ਮਨ ਭਾਵਤਿ[4]। ਜਬਿ ਮਰਿ ਗਯੋ ਸ਼ੋਕ ਉਪਜਾਯੋ। ਪ੍ਯਾਰੋ ਜਿਤਿਕ ਤਿਤਿਕ ਦੁਖ ਪਾਯੋ ॥ ੩੩ ॥ ਜਨਨੀ ਕਰਹਿ ਬਿਲਾਪ ਘਨੇਰੇ। 'ਅਹੋ ਪੁੱਤ੍ਰ! ਕਨੋਂ ਜਨਮਨੋ ਮੇਰੇ। ਮਰਨੋ ਕਛਰ ਅਤਿਸ਼ੈ ਦੇ ਗਯੋ। ਅਜਹੁ ਨ ਜਗ ਕੁਛੁ ਦੇਖਤਿ ਭਯੋ' ॥ ੩੪ ॥ ਦਿਜ ਰੋਦਤਿ ਕਰਿ ਊਚ ਪੁਕਾਰਾ। 'ਹੇ ਸੁਤ! ਗੁਰ ਕੋ ਕਰਿ ਮੈਂ ਪਾਰਾ। ਨਹਿ ਸਹਾਇਤਾ ਮੇਰੀ ਕੀਨਿ। ਜਮ ਨੇ ਆਇ ਕਰਨੋ ਬਧ ਹੀਨ[5]" ॥ ੩੫ ॥ ਇੱਤਨਾਦਿਕ ਦਿਜ ਦੰਪਤਿ ਸੋਇ। ਕਰਤਿ ਬਿਲਾਪ ਸ਼ੋਕ ਮੈਂ ਹੋਇ। ਲੀਏ ਅੇਕ ਬਹੁ ਰੋਦਨ ਠਾਨੇ। ਮਿਲੇ ਨਿਕਟਿ ਕੇ ਲੋਕ ਬਖਾਨੇ ॥ ੩੬ ॥ 'ਅਬਿ ਕਨਾ ਹੋਇ ਸ਼ੋਕ ਬਡ ਧਰੋ। ਜਾਹੁ ਵਹਿਰ ਲੇ ਗਡਿ ਤਿਸ ਕਰੋ। ਨਹੀਂ ਆਰਬਲ ਲਿਖੀ ਬਿਧਾਤੇ। ਕਨੋਂ ਦੁਖ ਪਾਵਤ ਰੁਦਨ ਮਹਾਂ ਤੇ' ॥ ੩੭ ॥ ਸੁਨਿ ਦੰਪਤਿ

---

[1]ਮੋਖ ਦੀ ਇੱਛਾ ਵਾਲੇ। [2]ਸ਼ਬਦ ਦੇ ਅਰਥ ਦੀ ਸੁਹਣੀ ਚਰਚਾ ਕਰਕੇ। [3]ਛਾਪ ਸਮੁੰਦਰ ਦੇ ਕਿਨਾਰਿਆਂ ਤਕ। [4](ਐਉਂ) ਮਨ ਭਾਂਵਦਾ ਭਾਵ ਪਿਆਰਾ ਸੀ (ਜਿਵੇਂ ਆਪਣੇ) ਪ੍ਰਾਣ ਹੀ ਸ਼ਾਯਦ (ਕਿਸੇ ਸਰੂਪ ਵਿਚ ਹੋਣ)। [5]ਛਾਪ ਮਾਰ ਲਿਆ।

ਲੋਕਨਿ ਸੰਗ ਕਹੈਂ। 'ਹਮਰੇ ਸ਼੍ਰੀ ਗੁਰ ਰਾਖੇ ਰਹੈਂ। ਸਦਾ ਭਰੋਸਾ ਹੈ ਤਿਨ ਪੈਰਾ। ਭਯੋ ਅਚਾਨਕ ਮ੍ਰਿਤੁ ਸੁਤ ਮੇਰਾ ॥੬੮॥ ਅਬਿ ਭੀ* ਵਹਿਰ ਨਹੀਂ ਲੈ ਜਾਵਹਿਂ। ਸਤਿਗੁਰ ਪੈਰ ਅਗਾਰੀ ਪਾਵਹਿਂ। ਕੈ ਹਮਰੋ ਦੇਂ ਪੁੱਤ੍ਰ ਜਿਵਾਇ। ਨਾਂਹਿ ਭ ਤਹਿਂ ਦੋਨਹੁੰ ਮਰਿ ਜਾਇਂ ॥ ੬੯॥ ਸੁਤ ਕੈ ਸ਼ੋਕ ਨ ਜਿਯਨਿ ਹਮਾਰੇ[1]। ਗੁਰ ਬਿਨ ਅਪਰ ਨਹੀਂ ਉਪਚਾਰੇ[2]। ਇਮ ਕਹਿ ਸੁਤ ਕੋ ਲਿਯੋ ਉਠਾਇ। ਉਚੇ ਰੁਦਨ ਕਰਤਿ ਚਲਿ ਆਇ॥੭੦॥ ਦੋਹਰਾ ॥ ਸ਼੍ਰੀ ਸਤਿਗੁਰ ਹਰਿਰਾਇ ਕੋ ਹੁਤੋ ਜਹਾਂ ਥਰ ਪੈਰ। ਮ੍ਰਿਤੁ ਸੁਤ ਕੋ ਤਹਿਂ ਪਾਇ ਕਰਿ ਦੀਪਤਿ ਰੋਦਤਿ ਰੌਰ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਬਾਲਾ ਕਥਾ 'ਦਿਜ' ਪ੍ਰਤਿ ਗੁਰਤਨ ਕਥਨ ਪੈਂਸਠੀਂ ਅੰਸੁ ॥ ੧੬ ॥

੧੭. [ਬ੍ਰਾਹਮਣ ਦਾ ਪੁੱਤ੍ਰ ਜਿਵਾਇਆ]।

ਦੋਹਰਾ ॥ ਦਿਜ ਜਨਨੀ ਰੋਦਤਿ ਅਧਿਕ ਇਕਠੇ ਨਰ ਸਮੁਦਾਇ। ਸ਼ੋਕ ਬਿਲੋਕਤਿ ਰੋਕਤੇ 'ਰੌਰ ਨ ਰੁਦਨ ਉਠਾਇ' ॥੧॥ ਚੌਪਈ ॥ ਕੇਤਿਕ ਨਰ ਸਤਿਗੁਰ ਢਿਗ ਆਏ। ਹੇਤੁ ਰੌਰ ਕੋ ਸਕਲ ਸੁਨਾਏ। 'ਮ੍ਰਿਤਕ ਪੁੱਤ੍ਰ ਕੋ ਬਿੱਪ੍ਰ ਉਠਾਇ। ਪੈਰ ਆਪ ਕੇ ਦੀਨਸਿ ਪਾਇ ॥੨॥ ਰਹੇ ਹਠਾਇ ਹਟਤਿ ਕਿਮ ਨਾਹੀ। ਕਹੈ–ਕਿ ਸੁਧ ਦਿਹੁ ਸਤਿਗੁਰ ਪਾਹੀ॥ਮੇਰੋ ਪੁੱਤ੍ਰ ਜਿਵਾਵਨਿ ਕਰੈਂ। ਨਾਤੁਰ ਹਮ ਦੋਨਹੁੰ ਭੀ ਮਰੈਂ–॥੩ ॥ ਸਮੁਝਤਿ ਨਹੀਂ, ਰਹੇ ਸਮੁਝਾਇ'। ਸੁਨਿ ਬੋਲੇ ਸ਼੍ਰੀ ਗੁਰ ਹਰਿਰਾਇ। 'ਕਹਹੁ ਬਿੱਪ੍ਰ ਸੋਂ–ਕਰਹੁ ਉਠਾਵਨਿ॥ਪਰਾਲਬਧ ਪ੍ਰਾਨੀ ਭੁਗਤਾਵਨਿ॥੪॥ਪੁਰਬ ਜਨਮ ਕਰਮ ਜਿਮ ਕਰਿਹੀ। ਜਗ ਮਹਿ ਸੋਇ ਸਰੀਰਨਿ ਧਰਿਹੀ॥ਦੁਖ ਸੁਖ ਜਿਤਿਕ ਭੋਗਿਬੋ ਹੋਇ। ਉੱਤਮ ਆਦਿ ਜਨਮ ਜੋ ਕੋਇ॥੫॥ਜਿਤਿਕ ਸਮੇਂ ਲਗਿ ਸ੍ਵਾਸਨਿ ਧਰਤਾ। ਤੈ ਕੋ[3] ਅਹੈ ਬਿਧਾਤਾ ਕਰਤਾ। ਜਨਮ ਹੋਨਿ ਤੇ ਪੂਰਬ ਕਾਲਾ। ਛੀਨਹੁੰ ਰਚੇ ਜੀਵ ਕੇ ਨਾਲਾ ॥੬॥ ਈਸ਼ੁਰ ਕੀ ਇਹ ਕਰੀ ਮ੍ਰਿਜਾਦ। ਕੋ ਨ ਹਟਾਇ ਸਕਹਿ ਸੁਰ ਆਦਿ–'। ਸੁਨਤਿ ਮਸੰਦ ਹਾਥ ਜੁਗ ਜੋਰਿ।ਪਾਇ ਰਜ਼ਾਇ ਗਯੋ ਦਿਜ ਓਰ ॥ ੭ ॥ ਕਹੀ ਗੁਰੂ ਕੀ ਸਕਲ ਸੁਨਾਈ। 'ਬਿੱਪ੍ਰ! ਜਾਹੁ ਲੈ ਮ੍ਰਿਤਕ ਉਠਾਈ। ਇਹ ਕਿਮ ਹੋਇ ਮਰਜੋ ਪੁਨ ਜੀਵੈ। ਜੋ ਇਮ ਜਿਯਹਿ ਮਰਨ ਕਿਸ ਥੀਵੈ ॥ ੮ ॥ ਮੇਟਹਿ ਪ੍ਰਭੂ ਕੀ ਕੌਨ ਰਜ਼ਾਇ। ਜੋ

---

[1]ਸਾਡਾ ਜੀਵਣਾ ਨਹੀਂ ਹੋਵੇਗਾ। [2]ਤਿੰਨਾਂ (੧. ਉਚ ਠੀਰ ਜਾਤੀ ਵਿਚ ਜਨਮ। ੨. ਦੁਖ ਸੁਖ। ੩. ਉਮਰ) ਦਾ। *ਪਾ–ਭੀ।

ਸਗਰੇ ਜਗ ਪਰ ਚਲਿ ਆਇ'। ਸੁਨਿ ਦਿਜ ਕਹਜੋ 'ਗੁਰੂ ਸੁਭ ਦਿਯੋ। ਜਨਮਤਿ ਮੈਂ ਦਸਵੰਧੀ ਕਿਯੋ ॥ ੯ ॥ ਤਨ ਮਨ ਤੇ ਹੌਂ ਗੁਰ ਘਰ ਕੇਰਾ। ਅਪਰ ਅਲੇਖ ਨ ਕੋ ਜਗ ਮੇਰਾ। ਜੇ ਰਾਖੇ ਨਹਿੰ ਬਨਹਿੰ ਗੁਸਾਈਂ।ਕਹਹੁ ਪਰਹਿੰ ਕਿਸ ਕੇ ਦਰ ਜਾਈ ?॥੧੦॥ ਕੈ ਸੁਤ ਸੰਗ ਤਜਾਗਹੌਂ ਪ੍ਰਾਨੂ। ਕੈ ਜਿਵਾਇ ਹੈਂ ਕ੍ਰਿਪਾ ਨਿਧਾਨੂ'। ਇਮ ਕਹਿ ਲੋਚਨ ਮੋਚਿਤ ਜਲ ਕੋ। ਹਨਹਿ ਸੀਸ ਸੋਂ ਜੁਗ ਕਰ ਤਲ ਕੋ[1] ॥ ੧੧॥ ਕਹਿ ਬਹੁ ਰਹੇ ਨ ਮਾਨਹਿ ਸੋਇ। ਦਰ ਪਰਿ ਰਹੇ ਗੁਰੂ ਕੇ ਦੋਇ। ਬੀਤ ਗਏ ਇਮ ਜਾਮ ਅਢਾਈ। ਸੋਚ ਸ਼ਨਾਨ ਕੀਨਿ ਗੋਸਾਈਂ ॥ ੧੨ ॥ ਸਭਾ ਲਗਨਿ ਕੋ ਸਮੋ ਬਿਚਾਰਿ। ਸਿਖ ਮਸੰਦ ਪਹੁੰਚੇ ਦਰਬਾਰ। ਕੋਚਿਤ ਕਰਾਮਾਤ ਕੋ ਸਾਥ। ਬੈਠੇ ਜਾਇ ਬੀਦਿ ਕਰਿ ਹਾਥ ॥੧੩॥ ਦਾਸਨ ਤੇ ਪਰਵਾਰਤਿ ਭਏ। ਢੁਰਤਿ ਚੌਰ ਸਿਰ ਪਰ ਦੁਤਿ ਮਏ। ਕਮਲ ਬਿਲੋਚਨ ਚਾਰੁ ਬਿਸਾਲੇ[2]। ਭਰੇ ਲਾਜ ਕਰੁਨਾ ਅਨਿਧਾਲੇ[3] ॥੧੪ ॥ ਦਾਸਨਿ ਪਰ ਛਾਰਤਿ ਸੁਭ ਛੀਠ। ਬ੍ਰਹਮ ਗਯਾਨਿ ਆਦਿਕ ਜਨ ਈਠ। ਕਿਤਿਕ ਦੇਸ਼ ਕੇ ਰਹੈਂ ਮਸੰਦ। ਸੋ ਬੈਠੇ ਪਰਵਾਰਤਿ ਬ੍ਰਿੰਦ ॥ ੧੫ ॥ ਪੂਰਨ ਸਭਾ ਸੁਛਤਿ ਸਿਖ ਸਾਰੇ। ਉਡਗਨ ਜਥਾ ਚੰਦ ਪਰਵਾਰੇ। ਤਬਿ ਪ੍ਰਸੰਗ ਦਿਜ ਕੋ ਤਹਿੰ ਚਾਲਾ। 'ਪਰਜੋ ਬਿਹਾਲ ਸਸ਼ੋਕ ਬਿਸਾਲਾ ॥੧੬॥ ਸੁਤ ਬਿਨ ਜਿਸਕੇ ਜਿਯਨਿ ਨ ਆਸਾ। ਅਧਿਕ ਪ੍ਰੇਮ ਤੇ ਸੰਕਟ ਗ੍ਰਾਸਾ। ਕਰਹੁ ਕ੍ਰਿਪਾ ਜੇ ਆਪ ਕ੍ਰਿਪਾਲਾ। ਮਿਟਹਿ ਸਛਿਨਿ ਸੰਤਾਪ ਬਿਸਾਲਾ ॥ ੧੭ ॥ ਬਾਲਿਕ ਜਯੋ ਪ੍ਰੁਨ ਬਚ ਹੋਇ। ਮਰਹਿ ਜੁ ਦੰਪਤਿ ਉਬਰਹਿੰ ਸੋਇ[4]। ਗੁਰ ਕੋ ਸੁਤ ਦਸੌਂਧੀਆ ਕੀਨਿ। ਬਿਰਦ ਕ੍ਰਿਪਾਲ ਆਪ ਕੋ ਚੀਨਿ ॥ ੧੮ ॥ ਪੁਨ ਪਰਿ ਰਹਜੋ ਰਾਵਰੋ ਪੌਰ। ਦੰਪਤਿ ਕਹਤਿ –ਮਰਹਿੰ ਇਸ ਠੌਰ–'। ਸੁਨਤਿ ਸਭਾ ਤੇ ਸ਼੍ਰੀ ਹਰਿਰਾਇ:–'ਜੋ ਹੋਵਤਿ ਸੋ ਪ੍ਰਭੂ ਰਜ਼ਾਇ[5] ॥੧੯॥ਉਪਜਨਿ ਬਿਨਸਨਿ ਪ੍ਰਾਨੀ ਸਾਥ। ਜੌ ਲਗਿ ਕ੍ਰਿਪਾ ਕਰਾਹੈ ਨਹਿੰ ਨਾਥ। ਜੋਗ ਭਗਤਿ ਕੈ ਹੁਇ ਬ੍ਰਹਮਗਯਾਨ। ਇਨ ਤੇ ਜਨਮ ਮਰਣ ਹੁਇ ਹਾਨ ॥੨੦ ॥ ਮਰਜੋ ਜਿਵਾਵਨ ਭਲੀ ਨ ਬਾਤ। ਜੌ ਸਭਿ ਕੇ ਸਿਰ ਬੀਤਤਿ ਜਾਤਿ। ਰਾਵ ਰੰਕ ਗਨ ਨਿਤ ਹੀ ਮਰੈਂ। ਸੁਨਿ

---

[1]ਭਾਵ ਦੁਹੱਥੜ ਮਾਰਦਾ ਹੈ। [2]ਸੁਹਣੇ ਨੇਤ੍ਰ ਕਵਲਾਂ ਵਰਗੇ ਚੌੜੇ। [3]ਲਾਜ ਤੇ ਮਿਹਰ ਦੀਆਂ ਅਣੀਆਂ ਨਾਲ ਭਰੇ। [4]ਜੇ ਦੰਪਤੀ (ਪੁੱਤ੍ਰ ਨਾਲ) ਮਰ ਰਹੇ ਹਨ ਸੋ ਵੀ ਬਚ ਜਾਣਗੇ। [5]ਜੋ ਹੁੰਦਾ ਹੈ ਸਭ ਪ੍ਰਭੂ ਦੀ ਰਜ਼ਾ ਵਿਚ ਹੁੰਦਾ ਹੈ।

ਇਮ ਹਮਰੇ ਦਰ ਪਰ ਪਰੈਂ" ॥ ੨੧ ॥ ਗਰ ਤੇ ਸੁਨਤਿ ਸ ਭ੍ਰਾ ਉਪਕਾਰੀ। ਜਿਯਹਿ ਬਾਲ ਜਿਮ ਬਹੁਰ ਉਚਾਰੀ। 'ਰਾਵਰ ਕਹਹੁ ਸਕਲ ਹੀ ਸਾਚੀ। ਤੁਮਰੀ ਸ਼ਰਣ ਨਹੀਂ ਦੁਖ ਆਂਚੀ' ॥੨੨॥ ਸਰਬ ਪ੍ਰਕਾਰ ਮਹਾਂ ਸਮਰੱਥ। ਭੰਜਨ ਗੰਜਨ ਆਪ ਕੇ ਹੱਥ। ਬਿੱਪ੍ਰ ਪਰਨੇ ਬੀਤਨੇ ਚਿਰਕਾਲ। ਕਸ਼ਟ ਸ਼ੋਕ ਤੇ ਹੈ ਬਿਕਰਾਲ ॥ ੨੩ ॥ ਅਨਿਕ ਲੋਕ ਅਵਿਲੋਕਨ ਕਰੈਂ। ਆਸ ਆਪ ਕੀ ਸਗਰੇ ਧਰੈਂ। ਜੇ ਨਹਿੰ ਸਿਯਹਿ ਨਿਰਾਸੇ ਹੋਇ। ਮਤਿ ਅਨੁਸਾਰ ਬਕੈਂ ਸਭਿ ਕੋਇ' ॥੨੪॥ ਸਭਾ ਸਮੇਤ ਮਨੋਰਥ ਸਭਿਹਿਨਿ।–ਦਿਜ ਸੁਤ ਜਿਯਹਿ ਭਲੀ ਹੁਇ ਤ੍ਰਿਸ ਛਿਨ–।ਬਾਰਿ ਬਾਰਿ ਸਿਖ ਦਾਸ ਮਸੰਦ। ਦਿਜ ਕੀ ਫੁਰਮਾਇਸ਼ ਕਹਿੰ ਬ੍ਰਿੰਦ ॥੨੫॥ ਸਭਿ ਤੇ ਸੁਨਿ ਕਰਿ ਸ਼੍ਰੀ ਹਰਿਰਾਇ। ਰਿਸ ਤੇ ਤਮਕ ਕੁਛੁਕ ਮਨ ਲਯਾਇ। ਕਹਨੋ ਸਭਿਨਿ ਮਹਿੰ ਉਚ ਸੁਨਾਯੋ। 'ਜੋ ਤੁਮ ਹਮ ਤੇ ਚਹਿਤਿ ਜਿਵਾਯੋ ॥੨੬ ॥ ਲਖਿ ਦਿਜ ਦੀਨ ਕਰਹੁ ਫੁਰਮਾਇਸ਼। ਇਕ ਉਪਕਾਰ ਕਰਹੁ ਹਮ ਆਇਸੁ। ਅਪਨੀ ਦੇਹੁ ਆਰਥਲ ਕੋਇ। ਦਿਜ ਕੋ ਪੁੱਤ੍ਰ ਜਿਵਾਵਹਿ ਸੋਇ' ॥ ੨੭ ॥ ਇਹ ਗੁਰ ਬਾਕ ਸਭਾ ਸੁਨਿ ਸਾਰੀ। ਭਈ ਤ੍ਰਿਸ਼ਨੀ ਕੁਛ ਨ ਉਚਾਰੀ। ਗ਼ੀਵ ਨੀਵ ਬੀਵਨਿ ਚਿਤਵੈਂਤੋ"।ਨਿਜ ਬਧ ਦੇਨੀ ਉਰ ਨ ਚਹੈਂਤੋ॥੨੮॥ ਸਮੁਖ ਨਹੀਂ ਸਤਿਗੁਰ ਕੇ ਹੈਰੈਂ। ਜਾਨਹਿੰ–ਮੁਝ ਕੋ ਨਹਿੰ ਇਤ ਪੈਰੈਂ"। ਮਰਹਿ ਕੌਨ ਦਿਜ ਪੁੱਤ੍ਰ ਜਿਵਾਵੈ–। ਧਰਨੋ ਤ੍ਰਾਸ ਨਹਿੰ ਧੀਰਜ ਪਾਵੈਂ ॥੨੯॥ ਸਭਿ ਕੇ ਮਨ ਕੀ ਸਤਿਗੁਰ ਜਾਨੀ। ਕਿਤਿਕ ਬਾਰ ਮਹਿੰ ਪੁਨ ਕਹਿ ਬਾਨੀ।'ਸਰਬ ਸਭਾ ਫੁਰਮਾਇਸ਼ ਕਾਰੀ। ਅਬਿ ਕਹਿ ਕਯੋਂ ਨ ਬਨਤ ਉਪਕਾਰੀ ॥੩੦॥ ਦੀਜਹਿ ਬਧ ਦਿਜ ਪੁੱਤ੍ਰ ਜਿਵਾਵਹੁ। ਭਲੋ ਕਰਮ ਕਰਿ ਜਸੁ ਜਗ ਪਾਵਹੁ। ਦੈਪਤਿ ਮਰਤਿ ਉਬਾਰਹੁ ਕੋਇ। ਧਰਹਿ ਧੀਰ ਸੁਭ ਗਤਿ ਲੈ ਸੋਇ' ॥੩੧॥ ਗੁਰੁ ਬਚਨ ਦੂਜੋ ਇਮ ਭਯੋ। ਕਿਨਹੁੰ ਨ ਉੱਤਰ ਮੁਖ ਤੇ ਦਯੋ। ਪੁਰਬ ਕਹਤਿ ਸਭਾ ਜਿਮ ਸਾਰੀ। ਤਿਮ ਹੀ ਤ੍ਰਿਸ਼ਨਿ ਭਈ ਬਿਚਾਰੀ ॥ ੩੨ ॥ ਸਮੁਖ ਨ ਦੇਖਹਿੰ ਨੀਚਹਿ ਨੈਨ। ਕੋ ਧੀਰਜ ਧਰਿ ਬੋਲਹਿ ਬੈਨ ?। ਚਹੁੰ-ਦਿਸ਼ਿ ਮਹਿੰ ਗੁਰ ਦਿਸ਼ਟਿ ਚਲਾਵੈਂ।–ਕੋ ਬਧ ਦੇਹਿ ਦਾਸ–ਪਤਿਆਵੈਂ ॥ ੩੩ ॥ ਏਕ ਘਰੀ ਲਗਿ ਥਿਰ ਸਭਿ ਰਹੇ। ਤੀਸਰ ਬਚਨ ਗੁਰੂ ਪੁਨ ਕਹੇ। 'ਭੋ ਸਿੱਖਹੁ ! ਪੁਰਬ ਸਭਿ ਭਾਖਤਿ। ਕਯੋਂ ਉਪਕਾਰ ਕਰਨਿ ਨਹਿੰ

[1]ਦੁਖ ਦਾ ਸੋਕ। [2]ਨੀਵੀਂ ਧੋਫ ਕਰਕੇ ਸੋਚਣ ਲਗ ਪਏ। [3]ਭਾਵ ਮੈਨੂੰ ਨਾ ਕਹਿ ਦੇਵੇ।

ਕਾਂਖਤਿ ॥੪੪॥ ਇਕ ਸੌ ਦੇਯ ਆਪਨੇ ਪ੍ਰਾਨ। ਸਿਧਹਿੰ ਤੀਨ, ਸਸੁ ਲਹੈ ਸਹਾਨ'। ਇਮ ਸੁਨਿ ਭਗਤੁ ਕੋ ਸੂਤ ਛੋਟਾ। ਪੀਛੇ ਬੈਠਨੋ ਗੁਰ ਦ੍ਰਿਗ ਓਟਾ ॥ ੪੫ ॥ ਉਠਿ ਤ੍ਰੁਛਨਿ ਹੀਂ ਨਿਕਸਜੋ ਬਾਹਰ। ਪਰਉਪਕਾਰ ਹੇਤੁ ਕਰਿ ਅਹਾਰ। ਜੀਵਨ ਨਾਮ, ਆਇ ਕਰਿ ਡੇਰੇ। ਆਸਭਰਨ ਕਰਿ ਤ੍ਰਿਲਨਿ ਦੰਛਿਰੇ ॥੪੬॥ ਉਪਰ ਪੌਢਨੋ ਬਦਨ ਅਛਾਦਿ।ਕਿਹ ਸੋਂ ਕੀਨਸਿ ਨਹਿ ਸੰਬਾਦ। ਸਰਬ ਸ਼ਰੀਰ ਬਸਤ੍ਰ ਤੇ ਢਾਂਪਿ। ਚਾਹਸਿ ਪ੍ਰਾਣ ਤਜਾਗਿਬੇ ਆਪ ॥ ੪੭ ॥ ਗੁਰ ਬਚ ਤੇ ਪਰਲੋਕ ਅਨੰਦ। ਚਿਤ ਮੈਂ ਚਾਹਤਿ ਭਯੋ ਬਿਲੰਦ।—ਸਿਧਨਿ ਝੂਠ ਜਗ ਮਹਿੰ ਸਚ ਮਰਨਾ। ਆਗੇ ਪਾਛੇ ਸਭਿ ਸਿਰ ਪਰਨਾ ॥੪੮॥ਅਬਿ ਤਨਿ ਲਗਹਿ ਸਕਾਰਥ ਮੇਰੋ। ਇਸ ਤੇ ਅਪਰ ਭਲੋ ਨਹਿੰ ਹੋਰੋਂ—। ਇੱਤਜਾਦਿਕ ਮਨ ਕਰੈ ਬਿਚਾਰਾ। [1]ਧੰਨ ਸੁ ਜੀਵਨ ਸਭਾ ਮਝਾਰਾ[2] ॥੪੯॥ ਨਿਜ ਜੀਵਨ ਜੀਵਨ ਦਿਯ ਦਾਨ[3]। ਗੁਰ ਬਚ ਤੇ ਪਦ ਲਹਨੋ ਮਹਾਨ। ਭਭਛਿਨ ਅਪਨੇ ਪ੍ਰਾਨ ਨਿਕਾਰੇ। ਗੁਰ ਪੁਰਿ ਮਹਿੰ ਪਹੁੰਚਨੋ ਬਿਨ ਬਾਰੇ॥੫੦॥ਇਤ ਜੀਵਨ ਸਭਿ ਜੀਵਨ ਤਜਾਗਨੋ[4]।ਗੁਰੂ ਪੈਰ ਸਿਸ ਭਭਛਿਨ ਜਾਗਨੋ। ਉਠਨੋ ਜੀਵ ਕਰਿ[5] ਢਿਗ ਪਿਭ ਮਾਤਾ। ਲੋਕ ਬਿਲੋਕਤਿ ਹੈਂ ਢਿਗ ਬ੍ਰਾਤਾ[6]॥੫੧॥ਦੋਹਰਾ॥ਭਯੋ ਅਨੰਦ ਬਿਲੰਦ ਹੀ ਰਿਦੈ ਰਹੋ ਬਿਸਮਾਇ।ਸੁਧ ਅੰਤਰ ਪਹੁੰਚੀ ਭਬੈ ਸਹਿੰ ਸ਼੍ਰੀ ਗੁਰ ਹਰਿਰਾਇ॥੫੨॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤਤੀਏ ਰਾਸੇ 'ਸਿਜ ਤਨ ਤਜਿਬੋ' ਪ੍ਰਸੰਗ ਬਰਣਨੰ ਨਾਮ ਸਤਮੋ ਧਯਾਇ ॥ ੭ ॥

੧੮. [ਸ਼ਕਰ ਲੰਗਰ ਲੱਯਣ ਦੀ ਕਥਾ]।

ਦੋਹਰਾ ॥ 'ਧੰਨ ਗੁਰੂ ਪੂਰਨ ਪ੍ਰਭੂ' ਨਰ ਕਹਿ ਆਪਸ ਮਾਂਹਿ। 'ਰਾਮਚੰਦ ਕੇ ਪੌਰ ਜਿਮ ਮ੍ਰਿਤਕ ਬਿੱਪ੍ਰ ਸੁਤ ਜਜਾਹਿ[*] ॥ ੧ ॥ ਚੌਪਈ ॥ ਸੁਨੀ ਕਥਾ ਮਹਿੰ[7] ਦਿਜ ਲੈ ਗਯੋ। ਅਧਿਕ ਬਿਲਾਪ ਰਾਮ ਦਰ ਕਿਯੋ। ਤਬਿ ਰਘੁਬਰ

---

[1]ਗੁਰੂ ਜੀ ਦੀ ਨਿਕਾਹ ਦੇ ਉਹਲੇ। [2]ਕਵਜੋਕਤੀ ਹੈ। [3](ਉਸ) ਸਭਾ ਵਿਚ ਜੀਵਣ (ਇੱਕ) ਪੰਨਜਤਾ ਯੋਗ (ਪੁਰਖ) ਸੀ। [4]ਆਪਣਾ ਜੀਵਨ ਦਾਨ ਦੇਕੇ (ਬ੍ਰਹਮਣ ਨੂੰ) ਪੁੱਤ੍ਰ ਦਾਨ ਦਿਤਾ। 'ਦਿਯ ਦਾਨ' ਦੇਹੁਲੀ ਦੀਪਕ ਛਰੇਕਾ। [ਸੰਸਃ ਜੀਵਨ=ਜ਼ਿੰਦਗੀ, ਪਾਣੀ, ਪੁੱਤ੍ਰ ਆਦਿ] (ਅ) ਜੀਵਨ ਨੇ ਅਪਣਾ ਜੀਵਨ (ਬ੍ਰਹਮਣ ਨੂੰ) ਦਾਨ ਦਿੱਤਾ। [5]ਇਧਰ ਜੀਵਣ ਨੇ ਸਭ ਜੀਵਨ ਤਿਆਗਿਆ ਡਾਢ ਚਲਾਣਾ ਕੀਤਾ। [6]ਜਿਉਂ ਕੇ ਉੱਠ ਖਲੋਤਾ। [7]ਬਹੁਤੇ ਲੋਕੀ ਕੌਤਕ ਖੜੇ ਵੇਖਦੇ ਹਨ। [*]ਜੀਵਿਆ ਸੀ। [7]ਕਥਾ ਵਿਚ ਅਸਾਂ ਸੁਣਿਆ ਸੀ ਕਿ.....।

*ਪਾ:—ਜਾਹਿੰ=ਜਿਆ ਸੀ।

ਬਹੁ ਕਰੈ ਉਪਾਇ। ਜਿਮ ਨਾਰਦ ਮਨਿ ਦਿਯੋ ਬਤਾਇ ॥੨॥ ਜਨੈਂ ਕਨੈ ਕਰਿ ਦਿਜ ਪੁੱਤ੍ਰ ਜਿਵਾਯੋ*। ਰਾਮ ਚੰਦ ਨਿਜ ਨੇਮ ਨਿਬਾਹਜੋ। ਸੋ ਗਤਿ ਭਈ ਗੁਰੂ ਦਰਬਾਰ। ਦਿਜ ਸੰਕਟ ਤੇ ਲੀਨਿ ਉਬਾਰਿ' ॥੩॥ ਇਮ ਸੰਬਾਦ ਕਰੈਂ ਨਰ ਨਾਰੀ। ਗੁਰ ਕੀਰਤਿ ਕੋ ਕਰੈਂ ਉਚਾਰੀ। ਸਭਾ ਬਿਖੈ ਜਬਿ ਸੁਧ ਚਲਿ ਗਈ। 'ਬਿੱਪ੍ ਪੁੱਤ੍ਰ ਜੀਵਜੋ' ਸੁਧ ਭਈ ॥੪॥ ਸੁਨਜੋ ਅਚਾਨਕ ਸ੍ਰੀ ਹਰਿਰਾਇ। ਬੁਝਜੋ ਸ਼੍ਰੀਘ੍ਰ ਕਹਜੋ ਜਬਿ ਆਇ। 'ਕਿਹੰ ਸਿਖ ਅਪਨਿ ਆਰਬਲ ਦੀਨਿ ?। ਪਰਉਪਕਾਰ ਕਿਨਹੁੰ ਅਸ ਕੀਨਿ ?' ॥੫॥ ਸੁਨਤਿ ਸਭਾਸਦ ਬਿਸਮੈ ਭਏ। ਚਪਲ ਬਿਲੋਚਨ ਇਤ ਉਤ ਕਿਏ। ਨਿਜ ਨਿਜ ਨਿਕਟਿ ਪਿਖਹਿੰ ਸਭਿ ਵੈਸੇ।–ਮਰਜੋ ਕੌਨ–ਬੀਚਾਰਤਿ ਐਸੇ ॥੬॥ ਪੁਨਹਿ ਸ਼੍ਰੀਘ੍ਰ ਗੁਰ ਬੁਝਨਿ ਕੀਨਿ। 'ਕਜੋਂ ਨ ਕਹੋ ਕਿਨ ਜੀਵਨ ਦੀਨਿ ?'। ਛਰੀ ਦਾਰ ਕਰ ਜੋਰਿ ਉਚਾਰਾ। 'ਮਹਾਰਾਜ ! ਨਹਿੰ ਦੂਤੀ ਸਿਧਾਰਾ ॥੭॥ ਇਕ ਜੀਵਣ ਭਗਤੂ ਸੁਤ ਗਯੋ। ਹਟਿ ਕਰਿ ਸੋ ਨਹਿੰ ਆਵਤਿ ਭਯੋ। ਅਪਰ ਸਭਾ ਸਭਿ ਬੈਠੀ ਅਹੈ। ਬਿੱਪ੍ ਪ੍ਰਸੰਗ ਸੁਨਤਿ, ਜੋ ਕਹੈ' ॥੮॥ ਸੋ ਰਾਵਰ ਕੇ ਹੁਤੋ ਪਿਛਾਰੀ। ਨਿਕਸਜੋ ਢੂਢਨਿ ਬੰਦਨ ਧਾਰੀ'। ਸੁਨਿ ਗੁਰ ਕਹਜੋ 'ਸ਼੍ਰੀਘ੍ਰ ਸੁਧ ਲੀਜੈ। ਤਿਸ ਬਿਲੋਕਿ ਹਮ ਸਿੱਖ ਕਹੀਜੈ' ॥੯॥ ਦੌਰੇ ਦਾਸ ਗਏ ਦੁਇ ਭੀਨ।ਭੌਰੇ ਪੂਛਮ ਜਾਇ ਪਿਖਿ ਲੀਨ।ਬਸਤ੍ਰ ਅਛਾਦਤਿ ਛ੍ਰਿਨਨਿ ਪਰਜੋ ਹੈ। ਪਿਖਿ ਉਘਾਰਿ: ਬਿਨ ਪ੍ਰਾਨ, ਮਰਜੋ ਹੈ† ॥੧੦॥ ਦੌਰੇ

*ਜੋ ਪਏ ਕਰਿੰਦੇ ਫੁਕਦੇ ਸਨ। (ਅ) ਜੋ ਪ੍ਰਸੰਗ ਬ੍ਰਹਮਣ ਦਾ ਕਿਹਾ ਜਾ ਰਿਹਾ ਸੀ ਉਹ ਟੁਕੜਾ ਸੀ।

*ਵਾਲਮੀਕੀ ਰਾਮਾਇਣ ਵਿਚ ਲਿਖਿਆ ਹੈ ਕਿ ਜਦ ਸ੍ਰੀ ਰਾਮ ਚੰਦ੍ ਜੀ ਬਨਬਾਸ ਕੱਟ ਵਾਪਸ ਆ ਭਖਡ ਤੇ ਬੈਠੇ ਤਾਂ ਇਕ ਦਿਨ ਇਕ ਬ੍ਰਾਹਮਣ ਨੇ ਆਪਣੇ ਮੁਰਦਾ ਪੁੱਤ੍ਰ ਨੂੰ ਉਠਾ ਕੇ ਇਨ੍ਹਾ ਅੱਗੇ ਲਿਆ ਰਖਿਆ ਤੇ ਕਿਹਾ ਕਿ ਇਹ ਲੜਕਾ ਸਾਡੇ ਵੇਖਦੇ ਨਹੀਂ ਮਰਨਾ ਚਾਹੀਦਾ ਸੀ, ਕਿਉਂਕਿ ਮੈਂ ਤੇ ਮੇਰੀ ਇਸਤ੍ਰੀ ਨੇ ਕੋਈ ਅਜਿਹਾ ਪਾਪ ਨਹੀਂ ਕੀਤਾ ਜਿਸ ਤੋਂ ਪੁੱਤ੍ਰ ਦੇ ਮਰਨ ਦਾ ਸੱਲ ਵੇਖਦੇ। ਸ੍ਰੀ ਰਾਮਚੰਦ੍ ਜੀ ਲੜਕੇ ਦੀ ਮੌਤ ਦਾ ਕਾਰਨ ਲਭਦੇ ਇਕ ਮੈਦਾਨ ਵਿਚ ਗਏ ਉਥੇ ਸ਼ੈਬੂਕ ਨਾਮ ਦਾ ਇਕ ਮਨੁੱਖ ਪੁੱਠਾ ਲਟਕ ਤਪ ਕਰ ਰਿਹਾ ਸੀ। ਰਾਮ ਚੰਦ੍ਰ ਜੀ ਨੇ ਇਹ ਮਲੂਮ ਕਰਕੇ ਕਿ ਇਹ ਸ਼ੂਦ੍ਰ ਹੋਕੇ ਤਪ ਕਰ ਰਿਹਾ ਹੈ, ਜਿਸ ਦਾ ਕਿ ਇਸ ਨੂੰ ਵੇਦ ਨੇ ਅਧਿਕਾਰ ਨਹੀਂ ਦਿਤਾ, ਉਸ ਦਾ ਸਿਰ ਤਲਵਾਰ ਨਾਲ ਕੱਟ ਦਿਤਾ। ਜਿਸ ਤੋਂ ਬ੍ਰਾਹਮਣ ਦਾ ਲੜਕਾ ਜੀਉ ਪਿਆ। ਚੇਤੇ ਰਹੇ ਇਸ ਰਾਮਾਇਣ ਦੀ ਕਥਾ ਦੇ ਲੇਖਕ ਆਪਣੇ ਲਿਖੇ ਦੇ ਆਪ ਜ਼ਿੰਮੇਵਾਰ ਹੋਣ, ਗੁਰਮਤ ਵਿਚ ਹਰਿ ਉਚ ਨੀਚ ਨੂੰ ਭਜਨ ਦੀ ਸਭ ਦਾ ਸਮ ਅਧਿਕਾਰ ਹੈ।

†ਪਾ–ਪਿਖਨੋ ਉਘਾਰਹਿ ਏਹ ਮਰਜੋ ਹੈ।

ਗਏ ਗੁਰੂ ਸੰਗ ਕਹਜੋ। 'ਜੀਵਨ ਜਾਇ ਅਜੀਵਨ ਲਹਜੋ'। ਬਸਣ ਅਛਾਦਿ ਦੇਹਿ ਪਰ ਸਾਰੋ। ਦਿਜ ਸੁਤ ਹਿਤ ਦਿਯ ਪ੍ਰਾਣ ਨਿਕਾਰੇ' ॥੯੧॥ ਸੁਨਤਿ ਰਿਸੇ ਗੁਰ ਸਭਿਨਿ ਸੁਨਾਯੋ। 'ਮਮ ਸੁਤ ਹਤਿ ਦਿਜ ਪੁੱਤ੍ਰ ਜਿਵਾਯੋ। ਪ੍ਰਭੂ ਭਾਣੇ ਕੋ ਮਾਨਹਿ ਨਾਂਹੀ। ਬੋਲਹਿ ਨਿਕਰਿ ਸਿਪਾਰਬ ਮਾਂਹੀ' ॥੯੨॥ ਇੱਤ੍ਯਾਦਿਕ ਬਚ ਭੂਨੇ ਘਨੇਰੇ। ਪਠੇ ਦਾਸ ਪੁਨ ਭ੍ਰਿਸ ਕੇ ਫੇਰੇ। 'ਹੋਇ ਪੁੱਤ੍ਰ ਇਸ ਕੋ ਲੈ ਆਵਹੁ। ਸ਼ੀਘ੍ਰ ਜਾਇ ਸਭਿ ਸੁਧ ਕੋ ਪਾਵਹੁ'॥੯੩॥ਹੁਤੋ ਬਿਰਾਜ ਕੁਛੂਕ ਤਹਿੰ ਮਿਲੇ। ਬੂਝੈਂ ਸਕਲ ਜਾਇ ਕਰਿ ਭਲੇ। 'ਗੁਰੂ ਹਕਾਰਤਿ ਸੁਤ ਇਸ ਜੋਇ। ਇਹਾਂ ਕਿਧੌਂ ਘਰ ਮਹਿੰ ਜੋ ਹੋਇ॥੯੪॥ਸ਼ੀਘ੍ਰ ਚਲਹੁ ਲੈ ਕਿਧੌਂ ਹਕਾਰਹੁ। ਗੁਰ ਸੋਂ ਮਿਲਿ ਪੁਨ ਇਸ ਸਸਕਾਰਹੁ'। ਦਾਸਨਿ ਸੋਂ ਬਿਰਾਜ ਚਲਿ ਆਏ।ਠਾਢੇ ਹੋਇ ਹਜ਼ੂਰ ਬਤਾਏ ॥੯੫॥'ਬਰਖ ਅਸ਼ਟਦਸ ਕੋ ਇਹ ਭਯੋ।ਅਬਿ ਕੋ ਇਨ ਮੁਕਲਾਵਾ ਲਿਯੋ।ਅਬਿ ਲੌ ਪੁੱਤ੍ਰ ਨ ਜਨਮਜੋ ਕੋਇ। ਗਰਭਵਤੀ ਇਸ ਕੇ ਘਰ ਜੋਇ ॥੯੬॥ ਗੁਰ ਦਰਸ਼ਨ ਹਿਤ ਚਲਿ ਕਰਿ ਆਯੋ। ਗੁਰੂ ਬਾਕ ਤੇ ਤੂਰਤ ਸਮਾਯੋ'। ਸ਼੍ਰੀ ਹਰਿਰਾਇ ਸੁਨਤਿ ਪੁਨ ਕਹੈਂ। 'ਜੋ ਇਸ ਤ੍ਰਿਯਾ ਗਰਭ ਮੈਂ ਅਹੈ ॥ ੯੭ ॥ ਸੰਤਦਾਸ ਤਿਸ ਨਾਮ ਰਖੀਜੈ। ਅਧਿਕ ਬੈਸ ਜੁਤਿ ਹੋਇ ਜਨੀਜੈ। ਜਨਮਹਿ ਪੁੱਤ੍ਰ ਪ੍ਰਸਾਰ ਕਰਿ ਪਾਰੋ। ਇਕ ਤੇ ਹਮ ਕਰਿ ਦੇਹਿੰ ਹਜ਼ਾਰੋਂ ॥੯੮॥ ਬ੍ਰਿੰਦ ਬੈਸ ਫੈਲਹਿ ਜਗ ਮਾਂਹੀ। ਬ੍ਰਯੈ ਅਧਿਕ ਦੂਸਰ ਜਿਮ ਨਾਂਹੀ'। ਉਰ ਪ੍ਰਸੰਨ ਹ੍ਵੈ ਕਰਿ ਬਰ ਦੀਨੋ। ਸੋ ਅਬ ਸ਼ਾਹਰ ਜਗ ਮਹਿੰ ਚੀਨੋ ॥ ੯੯ ॥ ਭਗਤੂ ਸੁਭ ਗੌਰਾ ਬਡ ਜੋਇ। ਤਾਂਹਿ ਬੈਸ ਬੀਸਕ ਨਰ ਸੋਇ। ਸੰਤਦਾਸ ਜੋ ਜੀਵਨ ਕੋਰਾ। ਤਿਸ ਕੋ ਬੈਸ ਹਜ਼ਾਰੋਂ ਹੋਰਾ ॥ ੨੦ ॥ ਭੀਨ ਗ੍ਰਾਮ ਬਸਿ ਨਾਂਹਿ ਸਮਾਵੈਂ। ਬਹੁਰ ਅਗਾਰੀ ਬਧਤੋ ਜਾਵੈ। ਜਿਸ ਪ੍ਰਕਾਰ ਬਰ ਗੁਰੂ ਉਬਾਰਾ। ਜਗਤ ਪ੍ਰਸਿੱਧ ਦੇਖਿ ਲਿਹੁ ਸਾਰਾ*॥੨੧॥ਪੁਨ ਭਾਈ ਜੀਵਨ ਸਸਕਾਰਾ। ਜਿਨ ਦੈ ਪ੍ਰਾਨ ਕੀਨਿ ਉਪਕਾਰਾ। ਸਤਿਗੁਰ ਧੰਨ ਸਿੱਖ ਭੀ ਧੰਨੇ। ਪ੍ਰਭੂ ਕੈ ਬਾਕ ਦਾਸ ਜਿਨ ਮੰਨੇ ॥ ੨੨ ॥ ਸ਼੍ਰੀ ਹਰਿਰਾਇ ਸੁ ਕੀਰਤਿ ਝੁਲੀ। ਘਰ ਘਰ ਮਨਹੁੰ ਮਾਲਤੀ ਫੂਲੀ। ਦੇਸ਼ ਬਿਦੇਸ਼ਨਿ ਐਸੇ ਭਈ।

---

[1] ਭਾਵ ਅਰ ਗਿਆ ਹੈ। ਜਿੰਨਾਂ ਪਿੰਡਾਂ ਵਿਚ ਵੱਸਕੇ ਵੀ (ਉਸ ਦਾ ਵੰਸ਼) ਸਮਾਉਂਦਾ ਨਹੀਂ।

*ਇਹ ਗਲ ਇੱਥੇ ਕਵਿ ਜੀ ਆਪਣੀ ਅੱਖੀਂ ਵੇਖੀ ਕਹਿ ਰਹੇ ਹਨ, ਜੋ ਆਪਣੇ ਸਮੇਂ ਉਨ੍ਹਾਂ ਨੇ ਸਹੀ ਕੀਤੀ ਤੇ ਸਬੂਤ ਲਈ ਆਖਦੇ ਹਨ ਦੇਖ ਲਵੋ।

ਪਾਂਤਿ ਮਰਾਲਨਿ ਜਨੁ ਉਛਗਈ॥੨੩॥ਕਿਧੌਂ ਦੀਦ੍ਰਿਕਾ ਜਗਤ ਬਿਚਾਰੀ। ਸੁਜਨ ਚਕੋਰਨਿ ਕੋ ਸੁਖਕਾਰੀ। ਦਿਜ ਅਨੰਦ ਭਾ ਨੰਦਨ ਜੀਯੋ।ਮਨਹੁੰ ਮ੍ਰਿਤਕ ਨੇ ਅੰਮ੍ਰਿਤ ਪੀਯੋ ॥ ੨੪ ॥ ਇਮ ਥਾਸੇ ਗੁਰ ਪੁਰਿ ਕਰਤਾਰਾ। ਕਰਹਿੰ ਚਰਿੱਤ੍ਰ ਅਨੇਕ ਪ੍ਰਕਾਰਾ। ਕੇਤਿਕ ਥਾਸੁਰ ਬਹੁਰ ਬਿਤਾਏ। ਦਾਸ ਉਧਾਰਤਿ ਹੈਂ ਸਮੁਦਾਏ ॥ ੨੫ । ਇਕ ਦਿਨ ਢਹਿਰ ਕੂਪ ਗੁਰ ਕੇਰਾ। ਛਕਰ ਗੰਗ ਜਿਹ ਪੁੰਨਕ[1] ਹੇਰਾ*।ਤ੍ਰਿਤੀ ਜਾਮਮਹਿੰ ਸਤਿਗੁਰ ਗਏਪਿਖਿ ਰਮਣੀਕ ਥਾਨ ਚਿਤ ਭਏ ॥੨੬॥ ਸੌਚ ਸ਼ਨਾਨ ਕਰਨੋ ਹਰਖਾਏ। ਬੈਠਿ ਬਹੁਰ ਦੀਵਾਨ ਲਗਾਏ। ਹੁਤੇ ਬ੍ਰਿੱਧ ਜੇ ਨਿਕਟਿ ਨਿਹਾਰੇ। ਤਿਨ ਬੁਝਨਿ ਹਿਤ ਬੈਨ ਉਚਾਰੇ ॥ ੨੭ ॥ 'ਸ੍ਰੀ ਅਰਜਨ ਗੁਰ ਬਡੇ ਹਮਾਰੇ। ਜਗ ਪਰ ਜਿਨਹੁੰ ਕੀਨਿ ਉਪਕਾਰੇ। ਜਿਸ ਪ੍ਰਕਾਰ ਇਹ ਕੂਪ ਲਗਾਯੋ। ਫਲ ਬਿਸਾਲ ਇਸ਼ਨਾਨ ਬਤਾਯੋ ॥ ੨੮ ॥ ਸੋ ਤੁਮ ਜਾਨਤਿ ਹਮਹਿ ਬਤਾਵਹੁ। ਮਹਿਮਾ ਮਹਾਂ ਮਹਾਨ ਸੁਨਾਵਹੁ' । ਪੁਰਿ ਜਨ ਬ੍ਰਿੱਧ ਜੁ ਥੇ ਤਿਸ ਕਾਲ।ਜੋ ਜਾਨਤਿ ਸਭਿ ਕੂਪ ਹਵਾਲ॥੨੯॥ਸੋ ਸਤਿਗੁਰ ਕੀ ਆਗਯਾ ਪਾਇ। ਬੋਲੇ ਹਾਥ ਜੋਰਿ ਸਿਰ ਨਯਾਇ 'ਸ੍ਰੀ ਪ੍ਰਭੁ ਜੀ! ਤੁਮ ਅੰਤਰਜਾਮੀ। ਭੂਤ ਭਵਿੱਖ ਲਖਹੁ ਪ੍ਰਭੁ ਸ੍ਵਾਮੀ! ॥੩੦॥ ਤੁਮ ਆਗੇ ਹਮ ਕਹਾਂ ਬਿਚਾਰੇ।ਜੋ ਬੀਤਨੋ ਬਿਰਤਾਂਤ ਉਚਾਰੇਂ । ਜੋਤਿਕ ਗੁਪਤ ਬਿਦਤਿ ਹੈ ਥਾਤ। ਕਰ ਬੱਦਰੀ ਫਲ ਸਮ[2] ਬੱਖਯਾਤ ॥ ੩੧ ॥ ਤਉ ਆਪ ਨੇ ਬੁਝਨਿ ਕੀਨੀ । ਕਰੋਂ ਉਚਾਰਨਿ ਜਿਮ ਪਿਖਿ ਚੀਨੀ[3] । ਪੁਰਖ ਸ਼੍ਰੀ ਅਰਜਨ ਉਪਕਾਰੀ । ਪੁਰਿ ਕਰਤਾਰ ਬਸਾਯਹੁ ਭਾਰੀ ॥ ੩੨ ॥ ਪੁਨ ਇਕ ਦਿਨ ਆਏ ਇਸ ਥਾਨ । ਬੈਠੇ ਰੁਚਿਰ ਲਗਾਇ ਦਿਵਾਨ।ਪਾਵਨ ਥਲ ਕੋ ਹੇਰਿ ਬਿਚਾਰਾ।–ਲਖਹਿ ਇਹਾਂ ਉਦਪਾਨ[4] ਉਦਾਰਾ॥੩੩॥ਇਸ ਪੁਰਿ ਸੰਗਤਿ ਨਿਤ ਹੀ ਆਵੈ। ਗੁਰ ਥਲ ਦਰਸਹਿ ਉਰ ਹਰਖਾਵੈ। ਇਹਾਂ ਸ਼ਨਾਨਹਿ ਹੁਇ ਤਨ ਪਾਵਨ ॥ ਯਾਂਤੇ ਕਰਹਿੰ ਕੂਪ ਲਗਵਾਵਨਿ–॥ ੩੪ ॥ ਕਹਨੋ ਤਥਹਿ–ਆਨਹੁ ਮਿਸ਼ਟਾਨ । ਬਹੁ ਨਤ ਸਿਰ ਉਚਵਾਇ ਮਹਾਨ–। ਸੁਨਿ ਕਰਿ ਹੁਕਮ ਮਸੰਦ ਪਧਾਨੇ। ਪੁਰਿ ਤੇ ਮੋਲ ਲੀਨਿ ਭਰਿ ਆਨੇ ॥੩੫॥ ਸ੍ਰੀ ਸਤਿਗੁਰ ਕੇ ਆਗੇ ਧਰਨੋ ।

---

[1]ਪਵਿੱਤ੍ਰਤਾ ਵਾਲਾ। [2]ਹੱਥ ਤੇ (ਧਰੇ) ਬੇਰ ਵਾਂਙੂ । [3]ਵੇਖੀ (ਤੇ) ਜਾਣੀ ਹੈ। [4]ਖੂਹ।

*ਇਸ ਦਾ ਠਯ ਰੰਗ ਸਰ ਥੀ ਹੈ । ਪਰ ਤਾਰਾ ਸਿੰਘ ਜੀ ਨਰੋਤਮ ਇਸ ਦੇ ਰਚੇ ਜਾਣ ਦਾ ਸੰਮਤ ੧੬੫੬ ਦੱਸਦੇ ਹਨ ।

ਕਾਰੀਗਰਨਿ ਹਕਾਰਨਿ ਕਰਜੋ ਭਾਈ ਬ੍ਰਿਧ ਤੇ ਭਥਿ ਅਰਦਾਸ। ਕਰਵਾਇਵ ਕਾਰਜ ਹੁਇ ਰਾਸ॥੩੬॥ ਸਭਿ ਸਤਿਗੁਰ ਕੇ ਨਾਮ ਸਿਮਰਿ ਕਰਿ। ਮੂਰਤਿ ਚੁਚਿਰ ਧਯਾਨ ਕੋ ਉਰ ਧਰਿ। ਹਾਥ ਜੋਰਿ ਕਰਿ ਮਸਤਕ ਟੇਕਾ। ਉਠੇ ਆਪ ਭਥਿ ਜਲਧਿ ਬਿਬੇਕਾ ॥ ੩੭ ॥ ਕਰ ਮਹਿੰ ਕਸੀ[1] ਧਾਰਿ ਕਰਿ ਖਰੇ। ਪੂਰਬ ਟੱਕ ਲਗਾਵਨਿ ਕਰੇ। ਪੁਨ ਸੰਗਤਿ ਦਰਸ਼ਨ ਜੋ ਆਇ। ਸਭਿ ਕੋ ਮਹਿੰਮਾ ਕਹੈਂ ਸੁਨਾਇ ॥ ੩੮ ॥—ਖੁਸ਼ੀ ਗੁਰੂ ਕੀ ਕਾਰਜ ਕਰੇ[2]। ਪੂਰਹਿ ਕਾਮਨਾ ਜੋ ਉਰ ਧਰੇ—ਰਹੈਂ ਸੰਗ ਜੇ ਸਿੱਖਨ ਹਮੇਸ਼। ਕਾਰ ਕਰਨਿ ਕੋ ਲਗੇ ਅਸ਼ੇਸ਼ ॥ ੩੯ ॥ ਜੋ ਜੋ ਕਰਹਿ ਕਾਮਨਾ ਕੋਈ। ਕੂਪ ਕਾਰ ਤੇ ਪੂਰਨ ਹੋਈ। ਭਏ ਅਨੰਦ ਸੰਗਤਾਂ ਸਾਰੇ। ਸੇਵਹਿੰ ਭਾਉ ਰਿਦੈ ਬਹੁ ਧਾਰੇ ॥੪੦॥ ਖਨਨੋ ਗਯੋ ਭਤਛਿਨ ਜਲ ਭਾਂਈ। ਪੁਨ ਕਾਸ਼ਟ ਕੋ ਚਕ ਘਰਿਵਾਈ। ਬਹੁ ਨਰ ਲਾਇ ਉਤਾਰਨੋ ਭਰੇ। ਊਪਰ ਮਹਿਲ ਨੀਵ ਕੋ ਧਰੇ[3] ॥੪੧॥ਚੁਨਾ ਅਪਰ ਈਟਕਾ ਧਰਿਧਰਿਚਿਨਿਚਿਨਿਊਚ ਉਤਾਇਲ ਕਰਿ ਕਰਿ। ਬ੍ਰਿੰਦ ਨਰਨਿ ਤਹਿੰ ਸੇਵ ਕਮਾਈ ਕਾਰੀਗਰਨ ਰਚੀ ਚਤੁਰਾਈ ॥ ੪੨ ॥ ਭਰੈ ਉਤਾਰਨੋ ਕਰਨੋ ਉਪਾਇ। ਪਿਖਿ ਆਛੋ ਥਲ ਦੀਨਿ ਟਿਕਾਇ। ਊਪਰ ਤੇ ਪੁਨ ਮਨ[4] ਬੰਧਵਾਈ। ਸ਼੍ਰੀ ਮੁਖ ਤੇ ਭਥਿ ਮਹਿੰਮਾ ਗਾਈ ॥ ੪੩ ॥—ਰੰਗਾ ਸ਼ੋਭ ਹਮਹੁੰ ਇਤ ਆਨਾ[5]। ਪਾਵਨ ਕੀਨਿ ਲਾਇ ਉਦਪਾਨਾ। ਜਿਮ ਇਸ਼ਨਾਨ ਸੁਰਸਰੀ ਕੇਰਾ। ਮਿਟਹਿੰ ਬ੍ਰਿੰਦ ਅਘ, ਪਾਵਨ ਵੇਰਾ[6]—॥੪੪॥ ਸ਼੍ਰੀ ਸਤਿਗੁਰ ਇਛ ਕਰਤਿ ਸ਼ਨਾਨੋ।ਕਈ ਬਾਰ ਸ਼੍ਰੀ ਬਦਨ ਬਖਾਨੋ। ਯਾਂਤੇ ਮਹਿਮਾ ਯੁਤ ਉਦਪਾਨ*।ਕਰਹਿੰ ਸੰਗਤਾਂ ਆਨਿ ਸ਼ਨਾਨ ॥ ੪੫ ॥ ਭਥਿ ਕੋ ਇਹ ਸ਼੍ਰੀ ਅਰਜਨ ਨਾਥ। ਕੂਪ ਕਰਾਯਹੁ ਮਹਿੰਮਾ ਸਾਥ'। ਸ਼੍ਰੀ ਹਰਰਾਇ ਸੁਨਤ ਹਰਖਾਏ। 'ਧੰਨ ਧੰਨ' ਬਕਤ।

---

[1]ਕਹੀ। [2]ਮੇਰਾ ਕੀਤਿਆਂ ਗੁਰੂ ਦੀ ਖ਼ੁਸ਼ੀ ਹੋਵੇਗੀ। [3](ਉਸ ਥੱਲ) ਉਤੇ ਨੀਂਹ ਧਰਕੇ ਉਤੇ ਮਹਿਲ (ਦੀ ਉਸਾਰੀ ਅਰੰਭੀ)। ਖੂਹ ਵਿਚ ਦੀ ਪੱਕੀ ਉਸਾਰੀ ਨੂੰ ਮਹਿਲ ਕਹਿੰਦੇ ਹਨ। [4]ਅਡ। [5](ਮਾਨੋਂ) ਰੰਗਾ ਦਾ ਪੂਰਾਹ ਆਸਾਂ ਇੱਥੇ ਲਿਆਂਦਾ ਹੈ। [6]ਮੁੜਕੇ ਪਹਿਲੇਤੂੰ ਹੈ ਜਾਂਦਾ ਹੈ।

*ਖੂਹ ਮਹਿੰਮਾ ਵਾਲਾ ਹੈ। ਜਲ ਦੀ ਨਿਰਮਲਤਾ ਤੇ ਮੁੱਧਤਾ ਲਈ ਰੰਗਾ ਦਾ ਪਾਣੀ ਇਕ ਰੂਪਕ ਬਣ ਗਿਆ ਹੈ; ਕਬੀਰ ਜੀ ਬਾ ਨਿਰਮਲ ਹੰ ਗਏ ਮਨ ਨੂੰ 'ਜੈਸੇ ਰੰਗਾ ਕੀਰ' ਕਹਿਦੇ ਹਨ। ਸ਼ਕਰ ਰੰਗ ਦਾ ਅਰਥ ਨਰਜਨ ਜੀ ਨੇ ਦਿਤਾ ਹੈ, ਸ਼ੱਕਰ ਜੈਸਾ ਮਿੱਠਾ ਤੇ ਰੰਗਾ ਜੈਸਾ ਪਵਿੱਤ੍ਰ।

ਪ੍ਰਤਿ ਗਾਏ ॥੪੬॥ ਉਠਿ ਕਰਿ ਆਏ ਪੁਨ ਨਿਜ ਡੇਰੇਖਾਨ ਪਾਨ ਸੁਪਤੈ ਇਸਬੇਰੇਸਵਾਜਾਮ ਤੇ ਜਾਗੁਨਿਕਰੈਂ।ਸੌਚ ਸਨਾਨਆਦਿ ਸਭਿਧਰੈਂ॥੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਰਾਸਾ ਰਾਸੇ 'ਕੁਪੰ' ਪ੍ਰਸੰਗ ਕਥਨੰ ਨਾਮ ਅਸਟ ਦਸਮੋ ਅੰਸੂ ॥ ੧੯ ॥

੧੯. [ਰਾਮਰਾਇ ਬਾਬਤ ਧੀਰਮਲ ਦਾ ਰੁੱਤੂ ਜੀ ਨੂੰ ਕਹਿਣਾ]।

ਦੋਹਰਾ ॥ ਰਾਮਰਾਇ ਪਾਤੀ ਲਿਖੀ ਧੀਰਮੱਲ ਕ ਸਾਥ। ਅਪਨੀ ਮਹਿੰਮਾ ਬਹੁਤ ਬਿਧਿ ਜਿਮ ਬੀਤੀ ਸਭਿ ਗਾਥ ॥੧॥ ਚਪਈ ॥ 'ਸੁਨਿ ਭਾਯਾ ਜੀ ! ਇਹ ਬਿਪਰੀਤ। ਜਸੋਂ ਮੈਂ ਕਰੀ ਲਖਹੁ ਸ਼ੁਭ ਰੀਤਿ। ਦਿੱਲੀ ਪੁਰਿ ਮਹਿੰ ਅਵਰੰਗ[1] ਤੀਰ। ਮਿਲਨਿ ਹੇਤੁ ਕਿਸਹੁੰ ਨ ਧਰਿ ਧੀਰ[2] ॥੨॥ ਠਟਕ ਰਹੇ ਲਖਿ ਕੂਰ ਬਡੇਰਾ। ਮਾਨਹਿ ਗੁਰ ਨ ਸਾਧ ਕਿਸ ਬੇਰਾ[3]। ਅਛ੍ਰਮਤ ਜੁਤਿ ਕੇਤੇ ਸੈਰਿਵਾਏ। ਬਿਦਤਿ ਸਭਿਨਿ ਮਹਿੰ ਨਹਿੰ ਗੁਪਤਾਏ ॥ ੩ ॥ ਅਲਪ ਆਰਥਲ ਤਿਸ ਦਿਨ ਮੇਰੀ। ਆਇਸੁ ਮਾਨੀ ਗੁਰ ਪਿਤ ਕੇਰੀ। ਬਿਨ ਸੰਸੈ ਤਯਾਰੀ ਕਰਿ ਲੀਨਿ। ਸਤਿਗੁਰ ਬਚ ਪਰ ਨਿਸ਼ਚਾ ਕੀਨਿ ॥ ੪॥ ਮਰਨਿ ਆਦਿ ਕੋ ਭਯ ਨਿਰਵਾਰਾ। ਹੁਕਮ ਮਾਨਿ ਮਾਰਗ ਪਗ ਡਾਰਾ। ਪਹੁੰਚਨੋ ਜਾਇ ਤੁਰਕ ਪੁਰਿ ਬੀਚ। ਜਹਾਂ ਸੈਤ ਦੋਹੀ ਮਤਿ ਨੀਚ ॥ ੫ ॥ ਪੁਰਬ ਕੀਨਹਿ ਕਪਟ ਬਡੇਰਾ। ਛਾਂਗ[4] ਜਿਵਾਵਨਿ ਕੋ ਤਬਿ ਪ੍ਰੇਰਾ।.ਖਾਲ ਅਸਥਿ ਮੈਂ ਸਾਂਭ ਸੁ ਧਰੇ। ਕਾਜ਼ੀ ਸਦਨ ਪਠਨਿ ਪਗ ਕਰੇ ॥੬॥ ਭਈ ਭੌਰ ਹਠ ਕੀਨਿ ਬਿਸਾਲਾ।—ਛਾਂਗ ਜਿਵਾਇ ਦੇਹੁ ਇਸ ਕਾਲਾ—। ਅਸਥੀ ਚਰਮ ਨਹੀਂ ਜੇ ਰਾਖੈਂ।ਕਹਾਂ ਜਿਵਾਵਨਿ ਪੁਨ ਅਭਿਲਾਖੈਂ॥੭॥ਬਿਗਰ ਸੁ ਪਰਤਿ* ਤੁਰਕ ਮਦ ਮੱਤਾ। ਸਭਿ ਜਾਨਹਿੰ ਦੁਰਮਤਿ ਚਵਗੱਡਾ। ਬਹੁਰ ਜ਼ਹਿਰ ਪੋਥਿਸ਼ ਕੋ ਪਠਿ ਕਰਿ। ਪਹਿਰ ਅਚਾਨਕ ਪ੍ਰਾਨਨਿ ਪਰਹਰਿ॥੮॥ ਇਸ ਤੇ ਆਦਿ ਕਹਾਂ ਲੌ ਕਹੀਅਹਿ। ਸਗਰੇ ਜਗਤ ਬਿਦਤਿ ਹੀ ਲਹੀਅਹਿ। ਜਸੋਂ ਜਸੋਂ ਕਰਿ ਹਜ਼ਰਤ ਅਪਨਾਯੋ। ਰਸ ਰਾਖਨੋ ਜਸੁ ਸਭਿ ਪਰ ਛਾਯੋ॥ ੯॥ਅਨਿਕਭਾਂਤਿ ਕੀ ਕਰਿ ਚਤੁਰਾਈ।ਕਰਾਮਾਤ ਬਹੁਮਤਿ[†] ਦਿਖਰਾਈ। ਦੁਸ਼ਟ ਸਭਾ ਅਵਰੰਗ ਕੀ ਸਾਰੀ। ਬਹੁ ਬਾਰੀ ਬਹੁ ਕੀਨ ਬਿਗਾਰੀ

---

[1]ਔਰੰਗਜ਼ੇਬ। [2]ਕਿਸੇ ਨੇ ਧਰਜ ਨਹੀਂ ਸੀ ਧਾਰਿਆ ਔਰੰਗਜ਼ੇਬ ਨੂੰ ਜਾ ਕੇ ਮਿਲਣ ਦਾ (ਗੁਰੂ ਜੀ ਚਲੇ)। [3]ਗੁਰੂ ਤੇ ਸਾਧ ਨੂੰ ਕਿਸੇ ਵੇਲੇ ਨਹੀਂ ਇਹ ਮੰਨਦਾ। [4]ਬੱਕਰਾ। [5]ਬਹੁਤੇ ਕੁੱਧੇ ਨਾਲ।

*ਪਾ:—ਬਿਗਰ ਪਰੰਤਿ। †ਪਾ:—ਬਹੁਸਤ—ਸਤ—ਸਤਜ—ਸ਼ਕਤੀ। ਬਹੁ—ਬਹੁਤ (ਦ) ਬਹੁਸ਼ਕ੍ਰ—ਬਹੁਤਿਆਂ ਨੇ ਜੋ ਮੁਣੀਆਂ। (ਸ) ਬਿਸਪ੍ਰਤਿ। ਬਿ—੨, ਸ਼੍ਰ—੨੦=੭੨।

॥ ੧੦ ॥ ਨਿਜ ਮਤਿ ਥਲ ਕਰਿ ਸਕਲ ਦਬਾਏ। ਸ਼੍ਰੀ ਨਾਨਕ ਕੋ ਜਸੁ ਬਿਦਤਾਏ। ਭਨਕ ਥਾਤ ਪਰ ਪਿਤਾ ਰਿਸਾਏ। ਜੋ ਨਹਿੰ ਕਰਤਿ ਸਭਾ ਬਿਗਰਾਏ[1]॥੧੧॥ਕਹਿ ਭੇਜ਼ਨੋਂ–ਨਿਜ ਮੁਖ ਨ ਦਿਖਾਵਹੁ। ਚਹਹੁ ਰਹਹੁ ਕੈ ਕਹੂੰ ਸਿਧਾਵਹੁ–। ਉਚਤ ਨਹੀਂ ਗੁਰਤਾ ਕੋ ਜਾਨਾ। ਬ੍ਰਿੰਦ ਦੋਸ਼ ਕੋ ਮੋ ਪਰ ਠਾਨਾ॥੧੨॥ਸਤਿਗੁਰ ਮਮ ਪਿਤ ਭ੍ਰਾਤ ਤੁਹਾਰੋ। ਅਬਿ ਲੌ ਕੁਛ ਨਹਿੰ ਘਰਨੋ ਬਿਗਾਰੋ। ਲਘੁ ਸੁਤ ਕੀ ਚਾਹਤਿ ਬਡਿਆਈ। ਅਰਪਹਿੰਗੇ ਜਗ ਕੀ ਗੁਰਿਆਈ ॥ ੧੩ ॥ ਆਪ ਕਰਹੁ ਸਮੁਝਾਵਨਿ ਆਛੇ। ਹੈ ਨ ਬਿਖੇਰਾ ਇਨ ਤੇ ਪਾਛੇ। ਯਾਂਤੇ ਜਥਾ ਜੋਗ ਕ੍ਰਿਤ ਬਨੈ। ਜਿਸ ਤੇ ਸਭਿ ਜਗ ਆਛੀ ਭਨੈ ॥੧੪॥ ਹੋਰਹੁ ਪੁਰਖ ਬਡੇ ਹਮਾਰੇ। ਸ਼੍ਰੀ ਗੁਰ ਰਾਮਦਾਸ ਮਤਿ ਭਾਰੇ। ਲਾਇਕ ਜੇਠੋ ਸੁਤ ਨ ਬਿਚਾਰਾ। ਦਿਯੋ ਅਲਪ ਕੋ ਨਿਜ ਅਧਿਕਾਰਾ ॥ ੧੫ ॥ ਆਪ ਅਛਤ ਕ੍ਰਿਤ ਤੌ ਕਰਿ ਗਏ। ਪੀਛੈ ਅਧਿਕ ਉਪੱਦ੍ਰਵ ਭਏ। ਸ਼੍ਰੀ ਅਰਜਨ ਦੁਸ਼ਟਨਿ ਘਰ ਜਾਇ। ਭਜਨੋ ਸਰੀਰ ਖੇਦ ਕੋ ਪਾਇ ॥ ੧੬॥ਪ੍ਰਿਥੀਏ ਕੀਨੇ ਦੁਖਦ ਉਪਾਊ। ਸੁਖ ਸੋਂ ਬੈਠਨਿ ਦਿਯ ਨ ਕਦਾਊ। ਬਿਦਤ ਜਗਤ ਮਹਿੰ ਲਖਹੁ ਕਹਾਨੀ। ਸੋ ਅਬਿ ਰੀਤਿ ਪਿਤਾ ਗੁਰ ਠਾਨੀ ॥ ੧੭ ॥ ਕਜਾ ਮੈਂ ਪ੍ਰਿਥੀਏ ਸਮਸਰ ਨਹੀਂ ? ਹਜ਼ਰਤ ਨਿਕਟਿ ਬਿਦਤ ਜਹਿੰ ਕਹੀ। ਸਮਰਥ ਹੌਂ ਸਭਿ ਜਤਨ ਬਨਾਵਨਿ। ਕਰਨ ਬਿਖੇਰਾ ਜਸੋਂ ਮਨ ਭਾਵਨਿ ॥ ੧੮ ॥ ਦਾਦੀ ਨੇਤੀ ਕਹੁ ਲੈ ਸੰਗ। ਕਰਹੁ ਸੰਬਾਦ ਉਚਾਰਿ ਪ੍ਰਸੰਗ।–ਕਸੋਂ ਨਿਜ ਘਰ ਮਹਿੰ ਚਹਹੁ ਬਿਖੇਰਾ। ਜਿਮ ਪ੍ਰਿਥੀਏ ਗੁਰ ਅਰਜਨ ਕੇਰਾ ॥੧੯॥ ਗੁਰਤਾ ਲੇਨ ਅਹੈ ਮਮ ਦਾਵਾ। ਅਲਪ ਪੁੱਤ੍ਰ ਲਿਅ ਚਹਹੁ ਬਨਾਵਾ–'। ਇੱਤਯਾਦਿਕ ਲਿਖਿ ਕਰਿ ਨਿਜ ਪਾਤੀ। ਪਠਨੋ ਦੂਤ ਸੁਲਗਤਿ ਜਿਸ ਛਾਤੀ॥੨੦॥ਸੋ ਲੈ ਧੀਰਮੱਲ ਢਿਗ ਆਯੋ।'ਮਸਤਕ ਟੇਕਨਿ'ਪ੍ਰਥਮ ਸੁਨਾਯੋ।'ਤੁਮਰੇ ਪਰ ਧਰਿਕਰਿ ਬਿਸਵਾਸਾਦਈਪੱਤ੍ਰਿਕਾ ਭੇਜਨੋ ਪਾਸਾ' ॥੨੧॥ ਖੋਲਿ ਪਠੀ ਆਸ਼ੈ ਸਭਿ ਜਾਨਾ। ਹਿਤੂ ਆਪਨੋ ਕਰਿ ਬਹੁ ਮਾਨਾ।ਧੀਰਮੱਲ ਦੇ ਧੀਰ ਬਡੇਰੀ।ਰਾਖਨੋ ਨਿਕਟਿ ਦੂਤ ਤਿਸ ਬੇਰੀ॥ ੨੨॥ਇਕ ਦਿਨ ਮਾਤਾ ਨੇਤੀ ਸੰਗਾ।ਬਰਨਨਿ ਕੀਨੋ ਸਕਲ ਪ੍ਰਸੰਗਾ।'ਜਥਾ ਜੋਗ ਜੇ ਹੋਵਤਿ ਥਾਤਾਤੌ ਨਹਿੰ ਹੋਇ ਸਕਹਿ ਉਤਪਾਤ॥੨੩॥ਕ੍ਰਿੱਤ ਅਨੁ-

[1](ਉਹ ਭਨਕ ਥਾਤ) ਜੇ ਮੈਂ ਨਾ ਕਰਦਾ ਤਾਂ ਸਭਾ ਵਿਗਾੜ ਦੇਂਦੀ (ਨੇਤੀਜੀ ਨੂੰ) [2]ਗੁਰੂ ਜੀ ਨੇ ਮੈਨੂੰ ਕਹਿ ਘੱਲਿਆ ਹੈ।

ਚਿਤ ਬਨਹਿ ਦੁਖਦਾਈ। ਸ਼੍ਰੀ ਹਰਿਰਾਇ ਦੇਹੁ ਸਮੁਝਾਈ।ਜੋਸ਼ਟ ਪੁੱਤ੍ਰ ਭਲੋ ਅਧਿਕਾਰੀ। ਮਹਾਂ ਸੁਮਤਿ ਜੁਤਿ ਲੇਹੁ ਬਿਚਾਰੀ ॥ ੨੪ ॥ ਜਿਨ ਕੀਨੋ ਅਵਰੈਗ ਅਨੁਸਾਰੇ। ਅਵਰਨਿ ਕੀ ਕਨਾ ਬਾਤ ਬਿਚਾਰੈ'। ਇਮ ਸਮੁਝਾਇ ਮਾਤ ਕੋ ਭਲੇ। ਸ਼੍ਰੀ ਹਰਿਰਾਇ ਨਿਕਟ ਪੁਨ ਚਲੇ॥ ੨੫॥ ਹੁਤੋ ਇਕਾਕੀ ਹੇਰੇ ਜਾਇ।ਸਤਿਗੁਰ ਸਾਦਰ ਲਏ ਬਿਠਾਇ।ਨੇਤੀ ਜਨਨੀ ਗਿਰਾ ਉਚਾਰੀ। 'ਆਪ ਪ੍ਰਬੀਨ ਸਕਲ ਮਤਿ ਭਾਰੀ ॥ ੨੬ ॥ ਬਾਲ ਆਰਥਲ ਮਹਿੰ ਨਿਜ ਗੁਨ ਤੇ। ਲਿਏ ਰਿਝਾਇ ਪਿਤਾਮਾ ਮਨ ਤੇ। ਜਿਸ ਤੇ ਉਚਿਤ ਪੁੱਤ੍ਰ ਸਭਿ ਭਨਾਗੋ। ਗੁਰਤਾ ਤੁਮਹਿ ਦਈ ਅਨੁਰਾਗੋ ॥੨੭॥ ਯਾਂ ਤੇ ਕਹਿਬੋ ਬਨਹਿ ਨ ਕੋਈ। ਜੋ ਕੁਛ ਕਰਹੁ ਭਲੀ ਬਿਧਿ ਸੋਈ। ਤੁਮਰੇ ਬਡੇ ਭ੍ਰਾਤ ਭੀ ਆਯੋ। ਕਹਨਿ ਹੋਤੁ ਜਿਸ ਬਿਧਿ ਬਨਿ ਆਯੋ' ॥ ੨੮ ॥ ਸ਼੍ਰੀ ਹਰਿਰਾਇ ਸੁਨਤਿ ਪੁਨ ਭਾਖਾ। 'ਕਹਹੁ ਜਥਾ ਉਰ ਕੀ ਅਭਿਲਾਖਾ। ਇਕ ਜਨਨੀ ਦੂਸਰ ਬਡ ਭ੍ਰਾਤਾ। ਤੁਮਰੇ ਸੁਨਿ ਹੈਂ ਸਰਬ ਬ੍ਰਿਤਾਂਤਾ' ॥ ੨੯ ॥ ਧੀਰਮੱਲ ਬੋਲਨੋ ਤਿਹ ਸਮੈ। 'ਜਿਮ ਆਛੀ ਹੁਇ ਸੋ ਕਹਿ ਤੁਮੈ। ਦੀਰਘ ਦ੍ਰਿਸ਼ਟਿ ਬਿਚਾਰਨਿ ਕਰੋ। ਪੁਰਖ ਕੇ ਪ੍ਰਸੰਗ ਚਿਤ ਧਰੋ ॥੩੦॥ ਸ਼੍ਰੀ ਗੁਰ ਰਾਮਦਾਸ ਜਿਮ ਕੀਨਿ।ਭਏ ਉਪੱਦ੍ਰਵ ਪਾਛੇ ਪੀਨ। ਲਘ ਸੁਤ ਕੋ ਨਿਜ ਥਲ ਬੈਠਾਯਾ। ਪ੍ਰਿਥੀਏ ਕੀਨੋ ਦ੍ਵੈਖ ਉਦਾਰਾ ॥ ੩੧ ॥ ਅੰਤ ਸਮੇਂ ਲਗਿ ਢਿਗ ਤੁਰਕੇਸ਼। ਕਰਤੋ ਰਹਨੋ ਪੁਕਾਰ ਹਮੇਸ਼। ਸ਼੍ਰੀ ਅਰਜਨ ਕੋ ਕਸ਼ਟ ਉਪਾਵਨਿ। ਨਿਸ ਦਿਨ ਕੀਨੇ ਜਤਨ ਬਨਾਵਨਿ ॥੩੨॥ ਲਘੁਤਾ ਅਪਨੀ ਨਾਂਹਿਨ ਚੀਨੀ। ਅਧਿਕ ਸ਼ਰੀਕੇ ਮਹਿੰ ਮਤਿ ਭੀਨੀ। ਤਿਸ ਹੀ ਝਗਰੇ ਮਹਿੰ ਮਰਿ ਗਯੋ। ਨਹੀਂ ਮੇਲ ਭ੍ਰਾਤਾ ਸੰਗ ਕਿਯੋ ॥ ੩੩ ॥ ਸੋ ਬਿਧਿ ਮੈਂ ਨੀਕੇ ਕਰਿ ਜਾਨੀ। ਸਦਨ ਆਪ ਕੇ ਹੁਇ ਤਿਮ ਠਾਨੀ'*। ਉਚਿਤ ਪੁੱਤ੍ਰ ਕੋ ਤਜਾਗਨਿ ਕਰਨੋ। ਹਜ਼ਰਤ ਸਾਥ ਸੁਤ ਜਿਨ ਧਰਨੋ ॥੩੪॥ ਕਾਰਜ ਘਰ ਕੇ ਸਕਲ ਸੁਧਾਰੇ। ਕਰਿ ਚਤੁਰਾਈ ਜਸੁ ਵਿਸਤਾਰੇ। ਸੰਗਤ ਬ੍ਰਿੰਦ ਆਪਨੀ ਕੀਨੀ। ਜਿਤ ਕਿਤ ਤੇ ਪੂਜਾ ਬਹੁ ਲੀਨੀ ॥ ੩੫ ॥ ਸਰਬ ਛਾਂਡਿ ਤੇ ਭਾ ਸਮਰੱਥ। ਤੁਰਕੇਸ਼ੁਰ ਹੈ ਜਿਸ ਕੇ ਹੱਥ। ਜੋ ਤੁਮ ਗੁਰਤਾ ਦੇਹੁ ਨ ਛਾਂਹੀ। ਬਨ ਕੇ ਅਛ ਹੋਇ ਸੁਖ ਨਾਂਹੀ ॥ ੩੬ ॥ ਵਧਹਿ ਸਪਰਧਾ[2] ਭ੍ਰਾਤਨਿ ਬਿਖੈ। ਲਘੁ ਸੁਤ

[1]ਉਸੇ ਤਰ੍ਹਾਂ ਹੋਣੀ ਠਣ ਗਈ ਹੈ। (ਅ) ਠਾਣੀ=(ਮੈਂ) ਸਮਝੀ ਹੈ। [2]ਈਰਖਾ।

*ਪਾ-ਹੁਇ ਤਿਮ ਠਾਨੀ=ਆਪ ਦੀ ਕੀਤੀ ਹੋਵੀ।

ਬੈਸ ਅਲਪ ਕੋ ਪਿਖੈਂ। ਗੁਰਤਾ ਕੋ ਬਿਗਾਰ ਸਭਿ ਦੈ ਹੈ। ਬਲ ਕੋ ਕਰਹਿ ਆਪ ਹੀ ਲੈ ਹੈ ॥ ੩੭ ॥ ਕਸੋਂ ਪੁੱਤ੍ਰਨਿ ਮਹਿ ਦ੍ਵੈਖ ਉਪਾਵਹ। ਅਨਬਨ ਰਚਹੁ,ਕਸ਼ਟ ਮਹਿ ਪਾਵਹੁ। ਘਰ ਬਿਗਰਹਿ ਬਹ ਪਰਹਿ ਬਿਖੇਰਾ। ਇਸ ਮਹਿ ਕਹਾਂ ਭਲੋ ਤੁਮ ਹੇਰਾ? ॥੩੮॥ ਜੇਸ਼ਠ ਕੋ ਜਗ ਗੁਰੂ ਬਨੀਜੈ। ਲਘੁ ਤਿਸ ਕੇ ਅਨੁਸਾਰਿ ਕਰੀਜੈ। ਸਭਿ ਬਿਧਿ ਪੀਛੇ ਇਮ ਸੁਖ ਹੋਇ। ਪੁਨ ਕਿਸ ਬਿਧਿ ਉਤਪਾਤ ਨ ਕੋਇ' ॥੩੯॥ ਆਸ਼ੈ ਮਾਤ ਭ੍ਰਾਤ ਕੀ ਬਾਤ। ਸ਼੍ਰੀ ਹਰਿਰਾਇ ਸੁਨੀ ਸਭਿ ਭਾਂਤਿ। ਕਹਿਬੇ ਕਹੁ ਗੁਰ ਹੈ ਕਰਿ ਤਯਾਰ। ਸਥਾ ਜੋਗ ਸ੍ਰੀ ਪ੍ਰਭੁ ਕਰਤਾਰ[1]* ॥ ੪੦ ॥ ਇਤਿ ਸ੍ਰੀ ਸ਼ਭ ਪ੍ਰਤਾਪ ਸੂਰਜ ਗ੍ਰੰਥੇ ਦਸਮ ਕਲੇ ਪੰਚਵ ਅੰਸ਼ ਕਥਿਤ' ਪ੍ਰਥਮ ਅਸ਼ਟਕ ਨਾਮ ਉਤਿਰਬਿੰਸਤੀ ਅੰਸੂ ॥ ੧੮ ॥

੨੦. [ਗੁਰ ਜੀ ਦਾ ਉੱਤਰ। ਵਾਪਸ ਕੀਰਤਪੁਰਿ ਆਉਣਾ।]

ਦੋਹਰਾ ॥ 'ਸੁਨਿ ਮਾਤਾ ! ਭ੍ਰਾਤਾ ! ਸੁਬਿੱਤ[2] ਇਹ ਨਹਿਂ ਕਿਸ ਕੋ ਹਾਥ। ਕਰੈ ਉਪਾਇ ਨ ਪਾਪਤੀ ਦਾਤਾ ਇਕ ਜਗ ਨਾਥ ॥ ੧ ॥ ਚੌਪਈ ॥ ਸਭਿ ਕੋ ਬਡੋ ਆਦਿ ਸ਼੍ਰੀ ਨਾਨਕ। ਪਰਖਤਿ ਗੁਨਨਿ ਗਯਾਨ ਮਨਿ ਮਾਨਿਕ। ਜਿਨ ਤੇ ਪਰੇ ਅਪਰ ਨਹਿਂ ਕੋਈ। ਮਹਤਿ ਮਹਤਿ ਮਹੀਆਨਹਿ ਸੋਈ[3] ॥ ੨ ॥ ਤਿਨ ਕੀ ਕਰੀ ਸਰਬ ਸਿਰ ਧਰੈਂ। ਬਿਨਾ ਬਿਚਾਰੇ ਮਾਨਸੋ ਕਰੈਂ। ਸਭਿ ਬਿਧਿ ਸ਼ੁਭ ਸੁਤ ਲਾਇਕ ਹੁਤੇ। ਨਹਿਂ ਆਇਸੁ ਇਕ ਮਾਨੀ ਕਿਤੇ[4] ॥੩॥ ਸੋ ਲਖਿ ਦੋਸ਼, ਦਾਸ ਕੋ ਦੀਨੀ। ਸ਼੍ਰੀ ਅੰਗਦ ਗੁਰਤਾ ਤਬਿ ਕੀਨੀ। ਦਾਸੂ ਦਾਤੂ ਜੁਗ ਸੁਤ ਭਏ। ਸਭਿ ਬਿਧਿ ਕੇ ਲਾਇਕ ਲਖਿ ਲਏ ॥ ੪ ॥ ਸ਼੍ਰੀ ਗੁਰੂ ਅਮਰ ਸਾਚ ਮਤਸਰੀ। ਨਹੀਂ ਸਰਲਤਾ ਉਰ ਮਹਿ ਧਰੀ।ਅੰਤ ਸਮੈ ਨਹਿ ਲਾਇਕ ਜਾਨੇ। ਨਹੀਂ ਥਿਰਾਏ ਅਪਨਿ ਸਥਾਨੇ[5] ॥ ੫ ॥ ਤਿਮ ਸ਼੍ਰੀ ਅਮਰਦਾਸ ਸੁਤ ਪਰਖੇ। ਨਹਿ ਆਗਯਾ ਕੋ ਮੁਨਿ ਮਨ ਹਰਖੇ। ਸ਼੍ਰੀ ਗੁਰ ਰਾਮਦਾਸ ਨਿਰਮਾਨ। ਮਤਸਰ ਆਦਿਕ ਦੋਸ਼ਨ ਜਾਨਿ ॥ ੬ ॥ ਨਿਜ ਸਥਾਨ ਪਰ ਆਪ ਬਿਠਾਏ। ਕਹਿ ਸਭਿਹਿਨ ਕੇ ਸੀਸ ਨਿਵਾਏ। ਤਿਨ ਕੋ ਪ੍ਰਿਥੀਆ ਜੇਸ਼ਠ ਨੰਦ। ਨਿਜ ਮਤਿ ਕੋ ਚਿਤ ਗਰਬ ਬਿਲੰਦ ॥੭॥ ਆਂਖ ਤਰੇ ਨਹਿ ਆਨਤਿ ਕਾਂਹੁ। ਦਰਬ ਬਟੋਰਨੋ ਬਹੁ ਨਿਜ ਪਾਹੁ। ਚਿਤ ਮਹਿ ਚਾਤੁਰਤਾ ਜਗ ਕੇਰੀ। ਸੁਮਤਿ ਨ ਸ਼ਾਂਤਿ ਸੰਤੋਖ ਬਡੇਰੀ ॥੮॥ ਤਿਸ ਪਰ

---

[1]ਭਾਵ ਗੁਰੂ ਜੀ। [2]ਸੁਵਿਤ=ਭਲੇ, ਨੇਕ। [3]ਵਡਿਆਂ ਦੇ ਵਡਿਆਂ ਤੋਂ ਭੀ ਵਡੇ ਹਨ ਓਹ। [4]ਇਕੇ (ਇਹ ਦੋਸ਼) ਵੇਖਿਆ ਕਿ ਆਗਿਆ ਨਹੀਂ ਮੰਨੀ ਕਿਸੇ ਨੇ। [5]ਭਾਵ ਗੱਦੀ ਨਾ ਦਿੱਤੀ।

*ਪਾ:- ਕ੍ਰਿਤਿ ਕਾਰ=ਸਾਰੇ ਕਾਰਜਾਂ ਦੇ ਕਰਨ ਹਾਰ।

ਸਬਦ ਬਨਾਵਨਿ ਕੀਨਿ। ਧਰਨੋ ਰਿਦੈ ਮਹਿ ਗੁਰੂ ਪ੍ਰਬੀਨ। ਚਹੁੰ ਪੀੜ੍ਹੀ ਮਹਿ ਆਦਿ ਜੁਗਾਦੀ। ਕਰਹਿ ਬਖੀਲੀ ਜੋ ਬਨਿ ਬਾਦੀ॥ ੯॥ ਹਲਤ ਪਲਤ ਮਹਿ ਤਿਹ ਮੁਖ ਕਾਰਾ। ਕਹੂੰ ਨ ਆਦਰ ਲਹੈ ਕੁਜਾਰਾ॥ ਜੋ ਹੋਵਹਿ ਗੁਰ ਕੇ ਅਨੁਸਾਰੀ। ਸੇਵਾ ਆਦਿ ਧਰਹਿ ਗੁਨ ਭਾਰੀ॥ ੧੦॥ ਸੋ ਲਾਇਕ ਗੁਰਤਾ ਕੀ ਬਨਹਿ। ਮਤਸਰ ਆਦਿ ਹੰਕਾਰਹਿ ਹਨੈ। ਰੀਤਿ ਆਦਿ ਤੇ ਇਹੁ ਚਲਿ ਆਈ। ਹਮ ਕਹੋਂ ਹੂੰ ਨਹਿੰ ਨਈ ਬਨਾਈ॥ ੧੧॥ ਰਾਮਰਾਇ ਹਮ ਭੇਜਨਿ ਕੀਨਿ। ਬਚਨ ਸ਼ਕਤਿ ਦੀਰਘ ਤਿਸ ਦੀਨਿ। ਕਰੀ ਸੁ ਕਰੀ ਅਪਰ, ਹਮ ਮਾਨੀ[1]। ਕਰਾਮਾਤ ਨਿਤ ਦਈ ਮਹਾਨੀ॥ ੧੨॥ ਨਿਕੁਟੋ ਹੁਤੋ ਸਭਿ ਤੇ ਕਿਧ ਥਲੀ। ਤਿਨ ਭੀ ਜਾਨਿ ਲੀਨਿ ਬਿਧਿ ਭਲੀ। ਤਉ ਸੁਨਹੁ ਸ਼੍ਰੀ ਨਾਨਕ ਬਾਨੀ। ਚੌਦਹਿ ਲੋਕਨਿ ਸਿਰ ਧਰਿ ਮਾਨੀ॥ ੧੩॥ ਜਥਾ ਜੋਗ ਕੀ ਬਰਨਨਿ ਕਰੀ। ਜਿਸ ਮਹਿੰ ਗਰਬ ਰੀਤਿ ਪਰਹਰੀ। ਪਠਨੋ ਸ਼ਲੋਕ, ਅਰਥ ਕੋ ਬੂਝਾ। ਗੁਪਤ ਬਿਦਤ ਜਿਸ ਕੋ[2] ਸਭਿ ਸੂਝਾ॥ ੧੪॥ ਕਰਨਿ ਜੁਰਕੜੇ ਕੇਰ ਖੁਸ਼ਾਮਦ। ਜਾਨਿ ਦਰਬ ਕੀ ਤਿਸ ਤੇ ਆਮਦ। ਅਰਥ ਬਿਪਰਜੈ ਕੀਨਿ ਸੁਨਾਵਨਿ। ਹਮ ਕੋ ਭਈ ਨ ਇਹ ਮਨਭਾਵਨ॥ ੧੫॥ ਹੁਤੋ ਸਮਰਥ ਸਰਬ ਕੁਛ ਕਰਿਬੋ। ਨਹੀਂ ਭਰੋਸ ਅਪਨਿਬਲ ਧਰਿਬੋ[3]। ਤਉ ਦੇਖੀਅਹਿ ਅਧਿਕ ਸਮਾਜਾ। ਭਯੋ ਤਿਸੀ ਕੋ ਜਨੁ ਬਨ ਰਾਜਾ[4]॥ ੧੬॥ ਕਿਸੂ ਬਾਤ ਕੀ ਕਮੀ ਨ ਭਾਂਹੀ। ਬਨਨੋ ਪੂਜ ਬਡ ਜਗ ਕੇ ਮਾਂਹੀ। ਅਹੈਂ ਭਵਿੱਖਨਤ ਮੈਂ ਬਡ ਹੋਤੂ। ਪਹੁੰਚੈ ਗੁਰਤਾ ਕਿਸੂ ਨਿਕੇਤ[5]॥ ੧੭॥ ਭਾਵੀ ਰਚੀ ਪ੍ਰਮੇਸ਼੍ਵਰ ਜਥਾ। ਹੁਈ ਚਹੈ ਸਾਚੀ ਸੋ ਤਥਾ। ਤਿਸ ਮਹਿੰ ਬਸ ਨਹਿੰ ਕਿਸ ਹੂੰ ਕੇਰਾ। ਬ੍ਰਿਥਾ ਕਰੈ ਬਲ ਜਤਨ ਬਡੇਰਾ[6]॥ ੧੮॥ ਸੁਨਿ ਮਾਤਾ ਭ੍ਰਾਤਾ ਗੁਰ ਬੈਨ। ਨਹੀਂ ਭਈ ਚਿਤ ਮੈਂ ਕਿਮ ਚੈਨ। ਅਪਰ ਬਾਰਤਾ ਬਹੁਰ ਉਚਾਰੀ। ਰਾਮਰਾਇ ਕੀ ਕੀਰਤਿ ਵਾਰੀ॥ ੧੯॥ ਜਥਾ ਜੋਗ ਉੱਤਰ ਗੁਰ ਦੀਨੇ। ਸੋ ਮਤਿ ਨਹੀਂ ਮਾਨਿਬੋ ਕੀਨੇ[7]। ਤਉ ਕਹਤਿ ਹੀ ਰਹੈਂ ਹਮੇਸ਼।

---

[1]ਹੋਰ ਜੋ ਕੀਤੀ ਸੋ ਕੀਤੀ, ਅਸਾਂ ਮੰਨ ਲਈ। [2]ਭਾਵ ਰਾਮਰਾਇ ਨੂੰ। [3]ਨਹੀਂ ਧਰਿਆ ਸੂ। [4]ਤਾਂ ਬੀ ਵੇਖ ਲਓ (ਉਸਦੇ ਪਾਸ) ਬਵੇਰਾ ਸਮਾਜ ਹੈ ਤੇ ਉਸੇ (ਸਮਾਜ) ਨਾਲ ਉਹ ਮਾਨੋ ਰਾਜਾ ਬਣਿਆਂ ਹੋਇਆ ਹੈ। [5]ਭਵਿੱਖਤ ਵਿਚ ਬੜੇ ਕਾਰਨ ਹਨ (ਜਿਨ੍ਹਾਂ ਕਰਕੇ) ਗੁਰਿਆਈ ਨੇ ਕਿਸੇ (ਹੋਰ) ਘਰ ਪਹੁੰਚਣਾ ਹੈ। (ਨਾਵੇਂ ਤੇ ਦਸਮੇਂ ਗੁਰਾਂ ਵਲ ਤੇ ਉਨ੍ਹਾਂ ਦੇ ਸਾਕਿਆਂ ਵਲ ਇਸ਼ਾਰਾ ਹੈ)। [6](ਰਾਮ ਰਾਇ) ਬਲ ਤੇ ਬਹੁਤ ਜਤਨ ਬਿਅਰਥ ਕਰਦਾ ਹੈ। [7]ਸੋ ਸਲਾਹ ਨਾ ਮੰਨੀ।

[1]ਦਿਹੁ ਗੁਰਤਾ ਜੋ ਪੁੱਤ੍ਰ ਵਿਸ਼ੇਸ਼[*]॥੨੦॥ਦਿਨ ਪ੍ਰਤਿ ਕਹਨਿ ਜਾਨਿ ਗੁਨ ਖਾਨੀ। ਰਾਮਰਾਇ ਕੀ ਉਪਮ ਮਹਾਨੀ। ਪੱਖੀ ਭਏ, ਟਰਤਿ ਨਹਿੰ ਟਾਰੇ। ਚਢਨਿ ਚਹਨੋ ਸਤਿਗੁਰੂ ਬਿਚਾਰੇ॥ ੨੧॥–ਅਹੈ ਅਨੁਚਿਤ[2] ਨ ਉਚਿਤ ਜੁ ਚਿਤ ਮੈਂ। ਤਿਸ ਕੋ ਬਨਿ ਪੱਖੀ ਹੁਇ ਹਿਤ ਮੈਂ। ਦਿਨ ਪ੍ਰਤਿ ਕਹਤਿ ਬਿਚਾਰਤਿ ਨਾਂਹੀ॥ਸ੍ਰੀ ਨਾਨਕ ਘਟਤਾ ਜਿਸ ਮਾਂਹੀ–॥੨੨॥ਬੀਚ ਜਾਮਨੀ ਚਿਤਵਤਿ ਰਹੋ। ਪ੍ਰਾਤਿ ਸੋਚ ਮੱਜਨ ਚਿਤ ਚਹੋ। ਬਿਦਤਿ ਸਭਿਨਿ ਮਹਿ ਸੁਨਤਿ ਉਚਾਰੀ। [1]ਦੁੰਦਭਿ ਦਿਹੁ ਬਜਾਇ ਹੈ ਤਮਾਰੀ॥ ੨੩ ॥ ਜ਼ੀਨ ਤੁਰੰਗਨਿ ਪਰ ਅਬਿ ਪਾਵਹੁ। ਦਿਵਸ ਨ ਚਢਹਿ,ਚਢਨਿ ਉਤਲਾਵਹੁ[3]। ਇਮ ਕਹਿ ਅਪਨੇ ਸ਼ਸਤ੍ਰ ਅਨਾਏ। ਕਰਾਚੋਲ ਤਰਕਸ਼ ਗਰ ਪਾਏ॥੨੪॥ ਸੋ ਪਾਲਨਿ ਕੋ ਜਾਮਾ ਫਬੈ। ਸੁਖਮ ਅਧਿਕ ਦਿਪਹਿ ਤਨ ਸਭੈ। ਕਟ ਸਨ ਦਿਢ ਲਪੇਟ ਪਟ ਲੀਨਿ। ਜ਼ੇਵਰ ਜਿਗਾ ਜ਼ਿਬਾਇਸ਼[4] ਕੀਨ ॥੨੫॥ ਇਤਨੇ ਮਹਿੰ ਚੰਚਲ ਬਲ ਬਾਜੀ। ਆਵਤਿ ਮਨਹੁੰ ਕਰੇ ਨਟ ਬਾਜੀ। ਚਾਮੀਕਰ ਕੋ ਜ਼ੀਨ ਸੁਹਾਵਾ। ਜਟਤਿ ਨਗਨ ਗਨ ਤੇ ਦਮਕਾਵਾ ॥੨੬॥ ਮਾਤ ਛੂਤ ਕੌ ਮਿਲ ਤਤਕਾਲਾ। ਤੁਰੰਗ ਅਰੂਢਨਿ ਭਏ ਉਤਾਲਾ।ਦੁੰਦਭਿ ਊਚੀ ਧੁਨਿ ਧੁੰਕਾਰਾ। ਚਢਨਿ ਗੁਰੂ ਸਭਿ ਕੋ ਸ਼ੁਭ ਬਾਰਾ ॥ ੨੭ ॥ ਚਮੂ ਹਜਾਰ ਭਤਛਿਨ ਹੁਇ ਆਈ। ਜ਼ਰੀ ਨਿਸ਼ਾਨ ਝੂਲਤਿ ਅਗੁਵਾਈ। ਕੀਰਤਿਪੁਰਿ ਕੇ ਮਾਰਗ ਚਾਲੇ। ਢਾਂਦਤਿ ਬੀਰਨਿ ਤੁਰੰਗ ਬਿਸਾਲੇ॥੨੮॥ ਬਾਈ ਸਹਸ ਸੈਨ ਸਮੁਦਾਈ। ਚਲੀ ਧੂਲ ਚਢਿ ਨਭ ਪਰ ਛਾਈ। ਉਲੰਘਿ ਪੰਥ ਕੋ ਕੋਸ ਕਿਤੇਕ। ਉਤਰਿ ਪਰੇ ਪ੍ਰਭੁ ਜਲਧਿ ਬਿਬੇਕ ॥੨੯॥ਸਕਲ ਬਹੀਰ ਸਿਵਰ ਕਹੁ ਘਾਲਾ। ਤ੍ਰਿਣ ਕਾਸ਼ਟ ਕੋ ਸੰਚਿ ਉਤਾਲਾ। ਖਾਨ ਪਾਨ ਕਰਿ ਨਿਸਾ ਬਿਤਾਈ। ਸ਼ੁਭ ਨਿਰਵਾਰਜੋ ਬਸਿ ਤਿਸ ਥਾਈਂ ॥੩੦॥ ਸੋਚ

---

[1]ਢਾਡਾ। [2](ਜੀਰਮਲ ਜੋ ਕਹਿੰਦਾ ਹੈ) ਸੋ ਅਯੋਗ ਹੈ। [3]ਦਿਨ ਨਾਂ ਚੜ੍ਹਨ ਦਿਓ (ਉਸ ਤੋਂ ਪਹਿਲੋਂ) ਫੇਰੀ ਚੜ੍ਹ ਚਲੋ। [4]ਕਸਾਉ।

*ਪ੍ਰਿਥੀਆ, ਜੀਰਮਲ; ਰਾਮਰਾਇ ਆਦਿ ਗੱਦੀ ਨੂੰ ਦੁਨਿਆਵੀ ਵਿਰਾਸਤ ਤੇ ਨਿਜ ਐਸ਼ਵਰਜ ਵਾਂਙੂ ਸਮਝਦੇ ਸਨ, ਏ ਗੁਰਤਾ ਸੀ ਆਤਮ ਪਦ ਏ ਨਿਜ ਮੁਖ ਵਾਰ ਕੇ ਸ੍ਰਿਸ਼ਟੀ ਦੀ ਰਖਿਆ ਏ ਉੱਧਾਰ ਦੀ ਜ਼ਿੰਮੇਵਾਰੀ ਦਾ ਕੰਮ ਏ ਧੁਰੋਂ ਮੁਕਰਰ ਹੋਈ ਬਾਤ। ਇਸ ਲਈ ਸਾਰੇ ਸਤਿਗੁਰਾਂ ਦੀ ਓਰ ਦੁਖੀ ਏ ਨਤੀਜਿਆਂ ਤੋਂ ਬੇਪਰਵਾਹ ਯੋਗ ਅਧਿਕਾਰ ਵਾਲੇ ਹੋਂਦੀ ਸੀ, ਏਹ ਦਿਕ ਉਨ੍ਹਾਂ ਦਾ ਰੂਹਾਨੀ ਤੇ ਦਿਮਾਗ਼ੀ ਕਮਾਲ ਤੇ ਇਤਿਹਾਸ ਵਿਚ ਰੋਸ਼ਨੀ ਦਾ ਮੀਨਾਰ ਹੈ।

ਸ਼ਨਾਨ ਪ੍ਰਾਤਿ ਕੋ ਕਰੇ। ਤੁਰਨ ਜ਼ੀਨ ਤੁਰੰਗ ਪਰ ਧਰੋ ਤੰਗ ਐਂਚਿ ਭਥਿ ਕੀਨਸਿ ਤਯਾਰੀ[1]। ਗੁਰੁ ਚਹੀ ਸਿਵਕਾ ਅਸਵਾਰੀ ॥ ੨੧ ॥ ਤਤਛਿਨ ਆਇ ਅਰੂਢਤਿ ਭਏ। ਚਮੂੰ ਸਹਿਤ ਮਗ ਗਮਨਤਿ ਭਏ। ਇਮ ਦਿਨ ਪ੍ਰਤਿ ਸ਼੍ਰੀ ਸਤਿਗੁਰੁ ਚਾਲੇ। ਪੰਥ ਉਲੰਘਿ ਗਏ ਜਿਸ ਕਾਲੇ ॥ ੨੨ ॥ਪੁਨ ਸਤੁਦ੍ਰਵ ਸਲਿਤਾ ਅਗੁਵਾਈ। ਗਨ ਜਲ ਜੰਤੁਨਿ ਕੇ ਜੁਤਿ ਆਈ। ਥਿਰੇ ਉਤਰ ਕਰਿ ਤੀਰ ਕ੍ਰਿਪਾਲਾ। ਕੇਵਟ ਕੋ ਹਕਾਰਿ ਤਤਕਾਲਾ॥੨੩। ਸੁੰਦਰ ਨਈ ਨਾਉ ਅਨਵਾਈ। ਪ੍ਰਭੁ ਅਰੂਢਿ ਜਲ ਪਰ ਚਲਿਵਾਈ। ਪਰਲੇ ਪਾਰ ਉਤਰਿ ਥਿਰ ਹੋਏ। ਪੁਨ ਚਢਿ ਚਮੂੰ ਆਇ ਸਭਿ ਕੋਏ ॥ ੨੪ ॥ ਗੁਰੁ ਅਰੂਢਤਿ ਚਲੇ ਅਗਾਰੀ। ਸੁਭਟ ਸਗਲ ਗਮਨੈਤਿ ਪਿਛਾਰੀ। ਕੀਰਤਿਪੁਰਿ ਸੁਧ ਗੀ ਸਭਿ ਭਵਨੂ। ਕ੍ਰਿਪਾ ਨਿਧਾਨ ਪ੍ਰਭੁ ਆਗਵਨੂ ॥ ੨੫ ॥ ਸੁਨਿ ਸੁਨਿ ਮੰਗਲ ਨਾਨਾ ਸਾਜੈਂ। ਨੌਬਤ ਪੁਰੀ ਪੈਰ ਪਰ ਬਾਜੈਂ। ਧੁਪ ਧੁਖਾਵਤਿ ਫੂਲਨ ਮਾਲਾ। ਗਰੀ ਮਾਰਜਨ ਕਰੀ[2] ਬਿਸਾਲਾ ॥ ੨੬ ॥ ਕਰਿ ਛਿਰਕਾਵਨਿ ਧੁਰ ਦਬਾਈ। ਪੰਚਾਮ੍ਰਿਤ ਹੋਵਤਿ ਸਮੁਦਾਈ। ਸਭਿ ਕੋ ਉਰ ਆਨੰਦ ਭਰਿ ਆਏ।ਦਰਸ਼ਨ ਕੋ ਹਿਯਰੇ ਲਲਚਾਏ॥੨੭॥ਸ਼੍ਰੀ ਹਰਿਕ੍ਰਿਸ਼ਨ ਸ ਦਾਸ ਅਗਾਊ। ਮਿਲੇ ਨਿਮੇ ਨਰ ਗਨ ਧਰਿ ਭਾਊ। ਬੁਝੀ ਕੁਸ਼ਲ ਗੁਰੁ ਸਭਿਹਿਨਿ ਕੀ। ਕਰੀ ਬਤਾਵਨਿ ਤਿਨ ਤਨ ਮਨ ਕੀ ॥ ੨੮ ॥ ਸੁੰਦਰ ਸਦਨ ਥਿਰਾਜੇ ਜਾਇ। ਪੁਰਿ ਜਨ ਪਰਵਾਰੇ ਸਮੁਦਾਇ। ਆਇ ਤਿਹਾਵਲ ਥਹੁ ਥਰਡਾਯੋ। ਸਭਿਨਿ ਅਨੰਦ ਕਰੇ ਮੁਖ ਪਾਯੋ ॥੨੯॥ ਸੋਢੀ ਸੁਰਜਮਲ ਤੇ ਆਦਿ। ਮਿਲੇ ਆਇ ਧਰਿ ਧਰਿ ਅਹਿਲਾਦ। ਜਥਾ ਜੋਗ ਸ਼੍ਰੀ ਗੁਰ ਸਤਿਕਾਰੇ। ਕਿਤਿਕ ਸਮੈਂ ਥਿਰਿ ਸਦਨ ਸਿਧਾਰੇ ॥੩੦॥ ਸ਼੍ਰੀ ਹਰਿਕ੍ਰਿਸ਼ਨ ਉਛੰਗ[3] ਸੁਹਾਏ। ਖੰਦਹਿ ਸੁਭਟ ਹੇਰਿ ਸਮੁਦਾਏ। ਨਿਜ ਥਲ ਥਿਰਤਾ ਕਰਨਿ ਨਿਹਾਰੇ। ਗੁਨ ਗਨ ਧੀਰਜ ਆਦਿ ਉਦਾਰੇ ॥ ੩੧ ॥ ਭਯੋ ਸਪੁਤ ਪਰਮ ਪ੍ਰਿਯ ਪਿਤ ਕੋ। ਕਰਤਾ ਸਿਖ ਸੰਗਤਿ ਕੇ ਹਿਤ ਕੋ। ਬਸਹਿ ਭਏ ਕੀਰਤਿਪੁਰਿ ਆਇ। ਸਪਤਮ ਸ਼ਾਹੁ ਗੁਰੁ ਹਰਿਰਾਇ ॥ ੩੨ ॥ ਇਤਿ ਸ੍ਰੀ ਸ੍ਰੀ ਪ੍ਰਤਾਪ ਸੂਰਜ ਗ੍ਰੰਥੇ ਬਾਬਾ ਕਾਲੇ 'ਸ੍ਰੀ ਗੁਰੂ ਕੀਰਤਿਪੁਰਿ ਆਗਮਨ' ਪ੍ਰਸੰਗ ਕਥਨੰ ਨਾਮ ਤਿਤੀਯੋ ਅੰਸੂ ॥ ੨੦ ॥

੨੧. [ਗੁਰਬਾਣੀ ਮਹਿਮਾਂ। ਸਿੱਖੀ ਜਹਾਜ਼ ਟੁਟਿਆ ਦਾ ਵਾਕ]।

ਦੋਹਰਾ ॥ ਸ਼੍ਰੀ ਸਤਿਗੁਰ ਹਰਿਰਾਇ ਜੀ ਇਸ ਬਿਧਿ ਸਮਾ ਬਿਤਾਇ।

---

[1] ਤੰਗ ਖਿੱਚ ਕੇ ਤਿਆਰੀ ਕੀਤੀ (ਪਰ)……। [2] ਗਲੀਆਂ ਹੂੰਝੀਆਂ। [3] ਗੋਦੀ ਵਿਚ।

ਸਿਖਜਨਿ ਕੋ ਸੁਖ ਦੇਤਿ ਹੈਂ ਦੁਸ਼ਟਨਿ ਦੁਖ ਸਮੁਦਾਇ ॥੧॥ ਚੌਪਈ॥ ਏਕ ਦਨੋਸ ਮਹਿੰ ਕ੍ਰਿਪਾ ਨਿਧਾਨਾ। ਬੈਠੇ ਰੁਚਿਰ ਪ੍ਰਯੰਕ ਮਹਾਨਾ। ਸਮੋਂ ਅਰਾਮ ਕਰਨ ਕੋ ਜਾਨੇ। ਪੌਢਿ ਗਏ ਸੁਪਤੇ ਸੁਖ ਸਾਨੇ ॥੨॥ ਸੁਖਮ ਬਸਤ੍ਰ ਉਪਰੇ ਤਾਨਾ। ਕੁਛ ਸਿਖ ਹੁਤੇ ਅਲਪ ਤਿਸ ਥਾਨਾ। ਕਿਤਿਕ ਸਮੋ ਜਥਿ ਏਵ ਬਿਤਾਏ। ਕਿਸੁ ਦੇਸ਼ ਤੇ ਦੁਇ ਸਿਖ ਆਏ ॥੩॥ਉਰ ਸ਼ਰਧਾ ਧਰਿ ਸ਼ਬਦ ਸੁ ਗਾਵਤਿ। ਬਹੁਤ ਪ੍ਰੇਮ ਸੁਨਿਬੇ ਉਪਜਾਵਤਿ। ਸੁੰਦਰ ਸੁਰ ਤੇ ਰਾਗ ਬਸਾਵੈਂ। ਗਨ ਸੰਗਤਿ ਕੋ ਗਾਇ ਰਿਝਾਵੈਂ ॥ ੪ ॥ ਦਰਸ਼ਨ ਹਿਤ ਆਏ ਦਰਬਾਰ। ਸੁਪਤੇ ਜਾਨੈਂ ਗੁਰੂ ਉਦਾਰ। ਉਰ ਮੈਂ ਕਰੈਂ ਬਿਚਾਰ ਬਿਸਾਲਾ। –ਗਾਵਹਿਂ ਸ਼ਬਦ ਕਿ ਨਹਿਂ ਇਸ ਕਾਲ॥੫॥ ਸੁਧਿ ਧੁਨਿ ਜਾਗਹਿਂ ਕੋਪਹਿਂ ਨਾਂਹੀ। ਹਮਰੀ ਨਿੰਦ੍ਰਾ ਇਨ ਉਚਟਾਹੀ–। ਕਹਹਿਂ ਪਰਸਪਰ 'ਸਤਿਗੁਰ ਸਦਾ। ਤੁਰੀ ਅਵਸਥਾ ਮਹਿਂ ਜਦ ਕਦਾ ॥੬॥ ਤੀਨ ਅਵਸਥਾ ਸਾਖੀ ਰੂਪ[1]। ਜਯੋਂ ਜਲ ਕਮਲ ਅਲੇਪ ਅਨੂਪ। ਸੁਨਿ ਹਰਿ ਸਿਮਰਨ ਆਨੰਦ ਧਰੈਂ। ਹਮ ਪਰ ਖੁਸ਼ੀ ਆਪਨੀ ਕਰੈਂ' ॥੭॥ ਇਮ ਬਿਚਾਰ ਕਰਿ ਗਾਵਨ ਲਾਗੇ। ਸੁਰ[2] ਸੁੰਦਰ ਤੇ ਉਰ ਅਨੁਰਾਗੇ। ਸੁਨਿ ਬਾਨੀ ਪੁਨ ਸਤਿਗੁਰ ਜਾਗੇ। ਕਰੀ ਸ਼ੌਚ੍ਰਤਾ ਸਹਜਾ ਭਜਾਗੇ ॥੮॥ ਹਰਬਰਾਇ[3] ਜਥਿ ਨਿੰਦ੍ਰਾ ਭਜਾਗੀ। ਪਾਟੀ[4] ਚੋਟ ਗੋਡ ਪਰ ਲਾਗੀ। ਭਜਿ ਪ੍ਰਯੰਕ ਕੋ ਉਠੇ ਕ੍ਰਿਪਾਲਾ। ਜਾਨੁ ਲਗਸੋ ਉਤਰਿਬੇ ਕਾਲਾ ॥੯॥ ਪਾਟੀ ਚੋਟ ਸੁ ਦਾਸਨ ਹੇਰੀ। ਕਰ ਧਰ ਮਰਦਨਿ ਕੀਨ ਘਨੇਰੀ।ਪੁਨ ਕਰ ਜੋਰੇ ਪੂਛਨ ਲਾਗੇ।'ਸ਼੍ਰੀ ਸਤਿਗੁਰ ਤੁਮ ਕਿਸ ਬਿਧਿ ਜਾਗੇ?॥੧੦॥ ਬਚਨ ਆਪ ਕ ਸ਼ਬਦ ਬਨੇ ਹੈਂ। ਨਰ ਤਾਰਨ ਹਿਤ ਸੁਖਦ ਭਨੇ ਹੈਂ। ਸੈਕਾਨ[5] ਕਿਸ ਕੀ ਰਾਵਰ ਧਰੀ?। ਕਾਜ ਕਵਨ ਸ਼ੌਚ੍ਰਤਾ ਕਰੀ?॥੧੧॥ਹਰਬਰਾਇ ਅਧਿ ਐਸੇ ਜਾਗੇ।ਪਾਟੀ ਚੋਟ ਗੋਡ ਮਹਿੰ ਲਾਗੀ[6]। ਸੁਨ ਕਰ ਸ਼੍ਰੀ ਹਰਿਰਾਇ ਉਚਾਰੈਂ। 'ਸੁਨਹੁ ਸਿੱਖ! ਤੁਮ ਹੋ ਮਮ ਪਯਾਰੇ॥੧੨॥ਗੁਰ ਅਨਭੈ ਬਿਚ ਬਾਨੀ ਰੂਪ[7]।ਯਾਕਾ ਮਹਿਮਾ ਅਮਤ ਅਨੂਪ। ਭਵ ਅਗਨੀ ਸਾਗਰ ਕਹੁ ਤਰਨਾ[8]। ਸਤਿਗੁਰ ਸਿੱਖਨ ਕੋ ਸੁਖ ਕਰਨੀ ॥੧੩॥ਪਾਠਕਰਿਦੈ ਬਿਕਾਰਨਿ ਹਰਨੀ।ਹਰਨਾ ਤ੍ਰਿਸ਼ਨਾ ਸਿੰਘਨਿ ਬਰਨੀ[9]।

---

[1]ਦੇ ਪ੍ਰਕਾਸ਼ਕ ਰੂਪ ਹਨ।[2]ਅਵਾਜ਼। [3]ਘਬਰਾ ਵਾਲੀ ਕਾਹਲੀ ਨਾਲ।[4](ਮੰਜੇ ਦੀ)ਬਾਹੀ ਦੀ। [5]ਦੇਖੋ। [6]ਗੁਰੂ ਦਾ ਅਨਭਵ ਬਾਣੀ ਦੇ ਰੂਪ ਵਿਚ ਹੈ, ਭਾਵ ਬਾਣੀ ਗੁਰੂ ਹੈ। [7]ਸੰਸਾਰ ਜੋ ਅੱਗ ਦਾ ਸਮੁੰਦਰ ਹੈ ਉਸ ਪੁਰੋਂ (ਤਾਰਨਹਾਰ) ਬੇੜੀ ਹੈ। [8]ਹਰਨੀ (ਰੂਪ) ਤ੍ਰਿਸ਼ਨਾ ਨੂੰ (ਮਾਰਨ ਲਈ) ਸ਼ੇਰਨੀ ਰੂਪ ਹੈ[ਸੰਸਃ, ਵ੍ਰਤ੍ਰ=ਟੋਰ, ਛਾਤ, ਭੇਦ, ਅੱਖਰ, ਗੁਫ਼, ਜਸ, ਰੂਪ, ਮੋਨਾ, ਕੇਸਰ, ਚਿੱਤ੍ਰ ਆਦਿ]।

ਥਰਨੀ ਗੁਰ ਦੁਖ ਤਰੁ ਕੋ ਕਰਨੀ[1]।ਕਰਨੀ ਗਯਾਨ ਅਗਨਿ ਕੋ ਅਰਨੀ[2] ॥੧੪॥ਜੋ ਸਿਖਗੁਰਬਾਨੀ ਭੈ ਕਰੈ।ਬਿਨਪ੍ਰਯਾਸ ਭਵ ਸਾਗਰ ਤਰੈ।ਗੁਰਬਾਨੀ ਮਹਿੰਮਾ ਮਹੀਯਾਨੇ।ਜੇ ਮਿਰਯਾਦਾ ਹਮ ਨਹਿੰ ਠਾਨੇ ॥੧੫॥ ਤੌ ਸਿਖ ਭੈ ਨ ਕਰੈ ਗੋ ਕੋਈ।ਬਿਨ ਭੈ ਕਰੇ ਸ਼ੋਧ ਨਹਿੰ ਹੋਈ। ਗੁਰਬਾਨੀ ਕੋ ਭੈ ਹਮ ਧਰਿ ਕੈ।ਤਜਨੋਪ੍ਰਯੰਕ ਸ਼ੀਘ੍ਰਤਾ ਕਰਿਕੈ॥੧੬॥ਜੋ* ਸਿਖ ਹੈ ਗੁਰ ਸ਼ਬਦ ਕਮਾਵੈ। ਸ਼ਬਦ ਕਮਾਇ ਪਰਮ ਪਦ ਪਾਵੈ। ਭਗਤਿ ਪ੍ਰਤੀਤਿ ਨਹੀਂ ਜਿਸ ਭਨ ਮੈਂ। ਤਿਹ ਗੁਰਬਾਨੀ ਭੈ ਨਹਿੰ ਮਨ ਮੈਂ ॥ ੧੭ ॥ ਬਿਨ ਭੈ ਭਗਤਿ ਨ ਪ੍ਰਾਪਤਿ ਹੋਇ। ਭਗਤਿ ਬਿਨਾ ਨ ਗਯਾਨ ਅਵਿਲੋਇ। ਗਯਾਨ ਬਿਨਾ ਮੁਕਤੀ ਕਿਮ ਪਾਇ। ਮੁਕਤਿ ਬਿਨਾ ਨ ਅਨੰਦ ਸਮਾਇ ॥ ੧੮॥ ਕਾਰਨ ਕਾਰਜ ਸ਼੍ਰਿੰਖਲ ਏਹੀ[3]। ਗੁਰਬਾਨੀ ਭੈ ਤੇ ਸੁਖ ਲੇਹੀ। ਬਿਨ ਭੈ ਭਗਤਿ ਨ ਜਗਤ ਤਰਾਵੈ†। ਤੀਰਥ ਬ੍ਰਤ ਜਗ ਜੋਗ ਕਮਾਵੈ ॥ ੧੯ ॥ ਜੋ ਗੁਰ ਭਗਤਿ ਸੁ ਸਿਖ ਹੈ ਮੇਰਾ।ਗੁਰਬਾਨੀ ਭੈ ਤਿਸੈ ਘਨੇਰਾ।ਜਿਨ ਭੈ ਅਦਬ ਨ ਬਾਨੀਧਾਰਾ। ਜਾਨਹੁ ਸੋ ਸਿਖ ਨਹੀਂ ਹਮਾਰਾ'॥੨੦॥ਇਮ ਸਤਿਗੁਰ ਤੇ ਸੁਨਿ ਉਪਦੇਸ਼। ਲਖਨੋ ਮਹਾਤਮ ਸ਼ਬਦ ਵਿਸ਼ੇਸ਼। ਹਾਥ ਜੋਰਿ ਬੰਦਤਿ ਕਰ ਬੰਦਿ। ਸਿਰ ਧਰਿ ਕਰਿ ਗੁਰ ਪਦ ਅਰਬਿੰਦ॥੨੧॥'ਸ਼੍ਰੀ ਸਤਿਗੁਰ ਜੀ ਕਰੁਨਾਕਰੀਅਹਿ। ਸ਼੍ਰੀ ਮੁਖ ਤੇ ਥਰ ਇਹੀ ਉਚਰੀਅਹਿ। ਹੁਇ ਗੁਰਬਾਨੀ ਕੋ ਭੈ ਪ੍ਰਾਪਤਿ। ਜਿਸ ਤੇ ਮੁਕਤੀ ਕੋ ਦਰ ਜਾਪਤਿ ॥ ੨੨ ॥ ਲਗਹਿ ਪ੍ਰੇਮ ਗੁਰ ਸ਼ਬਦ ਅਪਾਰਾ। ਇਸ ਤੇ ਹੁਇ ਹਮਰੋ ਨਿਸਤਾਰਾ। ਬਸਹੁ ਰਿਦੇ ਮਹਿੰਮਾ ਇਸ ਕੇਰੀ।ਕਟਹਿੰ ਬਿੰਦ ਕਰਮਨਿ ਕੀ ਬੇਰੀ'॥੨੩॥ ਸੁਨਿ ਪ੍ਰਸੰਨ ਭੇ ਸ਼੍ਰੀ ਹਰਿਰਾਇ। ਦੀਨਸਿ ਥਰ ਬਾਨੀ ਭੈ ਭਾਇ[4]। 'ਗੁਰ ਉਪਦੇਸ਼ ਜਾਂਹ ਮਨ

---

[1]ਦੁਖ ਰੂਪ ਇੱਛ ਨੂੰ ਹਾਤਨੀ ਵਤ ਗੁਰੂ ਜੀ ਨੇ ਵਰਣਨ ਕੀਤੀ ਹੈ। [2]ਗਿਆਨ ਰੂਪੀ ਅਗਨੀ ਦੇ ਪ੍ਰਕਾਸ਼ ਕਰਨ ਨੂੰ ਅਰਨੀ (ਲਕੜੀ ਵਤ) ਹੈ। [ਅਰਨੀ=ਉਹ ਲਕੜੀ ਦਾ ਟੁੰਡ ਜਿਸ ਤੋਂ ਯੱਗਾਂ ਵਿਚ ਅਗਨੀ ਬਾਲੀਦੀ ਹੈ]। [3]ਕਾਰਨ ਕਾਰਜ ਦੀ ਸੰਗਲੀ ਇਹ (ਉਪਰ ਬੰਨ੍ਹੀ) ਹੈ:—(ਹੇ ਬਿਨਾ ਭਗਤੀ ਨਹੀਂ, ਭਗਤੀ ਬਿਨਾ ਗਿਆਨ ਨਹੀਂ, ਗਿਆਨ ਬਿਨਾ ਮੁਕਤੀ ਨਹੀਂ, ਮੁਕਤੀ ਬਿਨਾ ਆਨੰਦ ਨਹੀਂ, ਪਹਿਲਾ ਹੁਣ ਕਾਰਨ ਹੈ ਤੇ ਦੂਜਾ ਕਾਰਜ)। (ਅ) ਕਾਰਨ ਤੇ ਕਾਰਜ (ਦੀ ਕੜੀ ਦਾ ਵਰਣਨ) ਇਹ (ਸਿਮਰ ਇਕ) ਸੰਭਾਲ ਹੈ। (ੲ) ਕਾਰਨ (ਅਗਿਆਨ) ਕਾਰਜ (ਸੰਸਾਰ) ਦੋਵੇਂ ਸੰਗਲ (=ਬੰਧਨ) ਹਨ। [4]ਬਾਣੀ ਦੇ ਭੈ ਤੇ ਪ੍ਰੇਮ ਦਾ ਵਰ ਦਿਤਾ।

*ਪਾ:—ਸੋ। †ਗੁਰਵਾਕ ਹੈ:—ਬਿਨੁ ਭੈ ਭਗਤੀ ਤਰਨੁ ਕੈਸੇ ॥ [ਸਿਰੀਰਾਗ ਮ: ੫

ਲਾਗਾ। ਕੋਟਿ ਜਨਮ ਕੋ ਸੋਵਤਿ ਜਾਗਾ॥ ੨੪ ॥ ਮਨ ਜਾਗੇ ਕੀ ਇਹੀ ਨਿਸ਼ਾਨੀ।ਪ੍ਰਿਯ ਲਾਗਹਿ ਉਰ ਸਤਿਗੁਰ ਬਾਨੀ। ਧੰਨ ਸਿੱਖ ਜਿਨ ਕੇ ਉਰ ਭਾਈ। ਸਮ ਸਲਿਤਾ ਮਨ ਮੀਨ ਬਨਾਈ ॥੨੫ ॥ ਪਰਮ ਸਿੱਖ ਜਿਨ ਕੋ ਮਨ ਕਾਨਨ[1]। ਬਿਚਰਹਿ ਨਿਤ ਗੁਰ ਸ਼ਬਦ ਪਚਾਨਨ[2]। ਤਾਰੋ ਭਰਮ[3] ਛਿਰਨੋ ਨਰ ਭੋਲਹਿ।ਗੁਰਬਾਨੀਤਾਰੀ[4] ਸੰਗ ਖੋਲਹਿ॥੨੬॥ਭਗਤਿ ਵਿਰਾਗ ਗਯਾਨ ਗੁਨ ਘਨੇ। ਪ੍ਰਵਿਸ਼ਹਿ ਕੋਸ਼ਠ, ਸੋ ਤਬਿ ਚੁਨੇ[5]। ਸਤਿਗੁਰ ਬਾਨੀ ਚੰਦਨ ਬਾਵਨ। ਮਨ ਦਾਸਨਿ ਤਰੁ ਕਰਹਿ ਸੁਖਾਵਨ[6] ॥ ੨੭ ॥ ਜਿਸ ਕੇ ਭਾਗ ਪੁਰਬਲੇ ਜਾਗਹਿੰ। ਗੁਰਬਾਨੀ ਤਿਸ ਮੀਠੀ ਲਾਗਹਿ। ਬਿਨਾਂ ਭਾਗ ਤੇ ਲਖਹਿ ਨ ਕੋਈ। ਕਿਮ ਕਲਿ ਬਿਖੈ ਪਾਇ ਗਤਿ ਸੋਈ[7] ॥੨੮॥

ਇਮ ਸਤਿਗੁਰ ਦੇ ਦੇ ਉਪਦੇਸ਼ਾਦਾਸਨਿ ਕੀ ਸ਼ੋਧ ਚਹਤਿ ਵਿਸ਼ੇਸ।ਇਕ ਦਿਨ ਚੇਚਲ ਚਢੇ ਤੁਰੰਗ। ਗਏ ਵਹਿਰਿ ਬਹੁ ਸੰਗਤਿ ਸੰਗ ॥ ੨੯ ॥ ਚਲਤਿ ਚਲਤਿ ਐਸੇ ਥਲ ਪਾਯੋ। ਹੁਤੋ ਊਤੰਗ ਦੇਖਿ ਮਨ ਭਾਯੋ। ਊਚੋ ਪਰਬਤ ਤਿਸ ਕੇ ਤੀਰ। ਪਹੁੰਚੇ ਤਹਿੰ ਲੇ ਸੰਗਤਿ ਭੀਰ॥੩੦॥ਥਲ ਅਰੁਢ ਤਿਸ ਸਤਿਗੁਰ ਠਾਢੇ।ਸਿਖ ਭੀ ਖਰੇ ਪ੍ਰੇਮ ਕੇ ਗਾਢੇ।ਚਿਰੰਕਾਲ ਸਥਿਬੀਤਨੋ ਤਹਾਂ।ਸੰਗਤ ਭਈ ਬਿਸਮ ਉਰ ਮਹਾਂ॥੩੧॥ਥਕਤਿ ਚਰਨ ਸਭਿ ਕੇ ਹੁਇ ਗਏ।ਹਾਥ ਜੋਰ ਤਬਿ ਬੁਝਤਿਭਏ[8]ਸ਼੍ਰੀ ਸਤਿਗੁਰਜੀ!ਅੰਤਰਜਾਮੀ!ਸੇਵਕ ਸ਼ੋਧ ਦੇਤਿ ਹੈ ਸ੍ਵਾਮੀ॥੩੨॥ਕੌਨ ਪ੍ਰਯੋਜਨ ਈਹਾਂ ਖਰੇ ?। ਨਹਿੰ ਫੁਲਵਾਰੀ ਫੂਲਨਿ ਖਿਰੇ। ਸੈਲ ਨਿਕਟਿ ਹੈਂ, ਸੈਲ ਨ ਆਨ[9]। ਜਿਸ ਕੋ ਦੇਖਤਿ ਕ੍ਰਿਪਾ ਨਿਧਾਨ॥੩੩॥ਖਰੇ ਹੋਨ ਕੇ ਕਾਰਨ ਔਰ। ਨਹਿੰਨ ਬਿਲੋਕਤਿ ਹਮ ਇਸ ਠੌਰ।ਯਾਂਤੇ ਸਭਿ ਸੰਗਤਿ ਬਿਸਮਾਇ। ਕਹਿ ਅਰਜ਼ੀ, ਮਰਜ਼ੀ ਜਿਮ ਪਾਇ[10]॥੩੪॥ਸੁਨਿ ਕਰਿ ਬੋਲੇ ਸ਼੍ਰੀ ਹਰਿਰਾਇ[11]ਸੁਨਹੁ ਸਿੱਖ ਸੰਗਤਿ ਸਮੁਦਾਇਜਗ ਤਾਰਨ ਸ਼੍ਰੀ ਨਾਨਕ ਬਾਬਾ।ਖੰਡ ਪਖੰਡਨਿ ਬੋਰ ਸ਼ਰਾਬਾ॥੩੫॥ ਛਰਨੋ ਜਹਾਜ ਤਿਨਹੁੰ ਜੋ ਡਾਰਾ। ਪਰਨੋ ਭੂਮਰ ਮਹਿੰ ਭੂਮਤਿ ਉਦਾਰਾ[12]।

---

[1]ਮਨ ਰੂਪੀ ਬਨ ਵਿਖ। [2]ਗੁਰ ਸ਼ਬਦ ਰੂਪੀ ਫੇਰ। [3]ਭਰਮ ਰੂਪੀ ਜੰਦਰਾ। [4]ਕੁੰਜੀ। [5](ਜੰਦਰਾ ਖੁਹਲ ਕੇ) ਕੋਠੇ ਵਿਚ ਵੜੇ ਤਾਂ ਭਗਤੀ,ਵਿਰਾਗ, ਗਯਾਨ ਆਦਿ ਬਹੁਤੇ ਗੁਣ ਚੁਣੇਗਾ। [6]ਦਾਸਾਂ ਦੇ ਮਨ (ਰੂਪੀ) ਬ੍ਰਿੱਛ ਨੂੰ (ਬਾਣੀ ਰੂਪੀ ਵੰਦਨ) ਸੁਖਾਉਂਦਾ ਹੈ, ਭਾਵ ਸੁਗੰਧਿ ਕਰਦਾ ਹੈ। [7]ਪਹਾੜ ਹੀ ਨੇੜੇ ਹੈ ਹੋਰ (ਕੋਈ) ਪੈਰ ਨਹੀਂ ਹੈ। ਭਾਵ ਕੋਈ ਦਿਲ ਖੁਸ਼ ਕਰਨ ਵਾਲਾ ਨਜ਼ਾਰਾ ਸਾਹਮਣੇ ਨਹੀਂ। [8]ਬਹੁਤਾ ਭਰਮਣਾ ਹੋਇਆ (ਸਿਖਾਂ ਦਾ) ਜਹਾਜ ਠੌਰ ਵਿਚ ਪੈ ਗਿਆ ਹੈ।

ਘਾਟ ਪਹੁੰਚਿਬੇ ਮਗ ਛੁਟਿ ਗਯੋ[1]।ਖੰਡ ਖੰਡ ਹੁਇ ਨਜਾਰੋ ਭਯੋ॥੬੬॥ਜੁਦੇ ਜੁਦੇ ਸਗਰੇ ਹੁਇ ਗਏ।ਪਰੇ ਭੰਵਰ ਕੋ ਅਵਘਟ ਲਏ[2]। ਕੋ ਦਾਹ ਪੰਥ ਪਰੈ ਬਹਿ ਜਾਤੇ[3]। ਕੋ ਕੋ ਕੰਠੇ ਆਨਿ ਲਗਾਤੇ ॥੬੭॥ ਆਪ ਆਪ ਹੁਇ ਸਭਿ ਕੋ ਗਏ। ਤਿਸ ਕੋ ਹਮ ਅਬਿ ਦੇਖਤਿ ਭਏ'।ਸੁਨਿ ਕਰਿ ਬਚਨ ਭਯੰਕਰ ਗੁਰ ਕੇ। ਸਿੱਖਨਿ ਕੇ ਉਰ ਭਬਿ ਬਹੁ ਧਰਕੇ ॥੬੮॥ ਭਏ ਦੀਨ ਭਨਿਤੇ ਪੁਨ ਬਿਨਤੀ। 'ਸ਼੍ਰੀ ਗੁਰ ! ਭਈ ਸਭਿਨਿ ਕੇ ਗਿਨਤੀ। ਭੇਵ ਨ ਪਾਇ ਸਕੈਂ ਕਜਾ ਆਸ਼ੈ। ਸਮੁਝਾਵਹੁ ਇਹ ਕਰਹੁ ਪ੍ਰਕਾਸ਼ੈ॥੬੯॥ ਜਿਮ ਦਾਸਨਿ ਤੇ ਸਮੁਝੀ ਜਾਇ। ਤਿਸ ਪ੍ਰਕਾਰ ਦਿਹੁ ਹਮਹੁ ਬਤਾਇ'। ਕ੍ਰਿਪਾ ਸਿੰਧੁ ਸੁਨਿ ਕੈ ਮੁਸਕਾਏ। 'ਭੋ ਸਿੱਖਹੁ! ਬੂਝਹੁ ਇਸ ਭਾਏ ॥੭੦॥ ਸਿਖ ਸੇਵਕ ਅਬਿ ਭੂਲ ਗਏ ਹੈਂ।ਬਛ ਭੁਲਾਵਨੀ ਬਿਖੈ ਪਏ ਹੈਂ।ਅਰਥ ਲੋਭ ਕੋ[4] ਬਸੀ ਪਰੇ ਹੈਂ। ਪਾਖੰਡਨਿ ਕੀ ਪੂਜ ਕਰੇ ਹੈਂ॥੭੧॥ ਕਾਚੇ ਪਾਚੇ[5] ਗੁਰੂ ਕਹਾਵੈਂ। ਭਨਕ ਸਿੱਧਿ ਜਗ ਮੈਂ ਦਿਖਰਾਵੈਂ। ਕਾਚੀ ਮਤਿ ਕੇ ਹੁਇ ਤਿਨ ਪਾਛੇ। ਚਲਹਿਂ ਕੁ ਮਗ ਨਹਿ ਪ੍ਰਾਪਤਿ ਆਛੇ॥੭੨॥ਸਤਿ ਮਤਿ ਤਜਾਗਹਿ ਤਹਿੰ* ਅਨੁਰਾਗਹਿੰ[6]। ਕਾਚੇ ਕੀ ਸੰਗਤਿ ਮਹਿੰ ਲਾਗਹਿਂ। ਤਜਿ ਕਰਿ ਭਗਤਿ ਕੁਮਾਰਗ ਚਲੈ। ਕਿਸ ਪ੍ਰਕਾਰ ਪ੍ਰਾਪਤਿ ਹੁਇ ਭਲੈ ॥੭੩॥ ਜਿਸ ਤੇ ਮੰਤ੍ਰ ਕਰਹਿਂ ਮੁਖ ਜਾਪ। ਪੁਨ ਨਿੰਦਹਿਂ ਤਿਨ ਮੂਰਖ ਆਪ। ਇਮ ਜਹਾਜ ਭੌਰੀ ਪਰ ਫੂਟਨੋ। ਜੁਦੋ ਜੁਦੋ ਭਾ, ਜਬਿਹੂੰ ਟੂਟਨੋ' ॥ ੭੪ ॥ ਸੁਨਿ ਗੁਰਬਾਕ ਸਿੱਖ ਬਿਸਮਾਏ। ਕਿਤਿਕ ਕਾਲ ਧਰਿ ਮੌਨ ਬਿਤਾਏ।ਬਹੁਰ ਸਮੁਝਿ ਕਰਿ ਗੁਰੂ ਪ੍ਰਤਾਪ। ਬੋਲੀ ਸੰਗਤਿ ਛੋਰਿ ਸੰਤਾਪ ॥ ੭੫ ॥ 'ਸ਼੍ਰੀ ਪ੍ਰਭੂ ! ਤੁਮ ਹੋ ਬਖਸ਼ਨਹਾਰੇ। ਭਵਜਲ ਤੇ ਨਿਜ ਸਿੱਖਨ ਉਧਾਰੇ। ਬਛ ਕਸੁਤ ਸੰਗਤਿ ਮਹਿੰ ਭਯੋ। ਸ਼੍ਰੀ ਮੁਖ ਤੇ ਜੁ ਸੁਨਾਵਨਿ ਕਿਯੋ ॥੭੬॥ ਨਿਜ ਜਹਾਜ ਕਬਿ ਮੇਲੋ ਇਹੈ?ਜੁਦੋ ਜੁਦੋ ਕੈ ਇਸ ਬਿਧਿ ਰਹੈ?।ਤੁਮਰੋ ਨਾਮ ਲਾਜ ਤੁਮ ਹੀ ਕੋ। ਕਰਹੁ ਕਿ ਨਹਿ ਸੰਗਤਿ ਕੋ ਨੀਕੋ?॥੭੭॥ ਭਗਤਿ ਖਜ਼ਾਨੇ ਬਖਸ਼ਹੁ ਸਦਾ। ਗਈ ਬਹੋਰਤਿ ਹੋ ਜਦ ਕਦਾ। ਸਰਬ ਭਾਂਤਿ ਸਮਰੱਥ ਗੁਸਾਈਂ !

---

[1]ਕਿਨਾਰੇ ਤੇ ਪਹੁੰਚਣ ਦੇ ਰਾਹੋਂ ਖੁੰਝ ਗਿਆ ਹੈ। [2]ਘੁੰਮਣਘੇਰ ਵਿਚ ਪੈ ਕੇ ਔਖਾ ਰਾਹ ਲਿਆ ਹੈ। [3]ਕੋਈ ਤਾਂ ਔਖੇ ਰਾਹ ਪੈ ਕੇ ਦੁੜ ਜਾਂਦੇ ਹਨ। [4]ਧਨ ਦੇ ਲੋਭ ਨੇ। [5]ਕੱਚੇ ਪਿੱਲੇ। [6](ਸ੍ਰੀ ਗੁਰ ਜੀ ਦੀ) ਮਤ ਛੱਡ ਕੇ ਤਿਨ੍ਹਾਂ(ਦੇ ਚੇਲਿਆਂ) ਦੀ ਮਤ ਵਿਚ ਪਿਆਰ ਕਰਦੇ ਹਨ।

*ਪਾਃ—ਵਿਸ਼ਯ।

ਕਾਰਨ ਕਰਨ ਸੁ ਅਧਿਕ ਬਡਾਈ' ॥ ੪੯ ॥ ਬਿਨਤੀ ਸੁਨਿਕੈ ਸ਼੍ਰੀ ਹਰਿਰਾਇ। ਦੋਲੇ ਸਭਿ ਕੋ ਬਾਕ ਸੁਨਾਇ। ਕਿਤਿਕ ਸਮੋ ਪਰਿ ਹੈ ਅਸ ਹੋਰਾ। ਬਿਗਰ ਜਾਇ ਸਭਿ ਠੌਰਹਿ ਠੌਰਾ ॥ ੪੯ ॥ ਆਦਿ ਮਸੰਦ ਸਿੱਖਨ ਬਿਰਮਾਇ।ਦਰਬ ਲੋਭ ਕੇ ਬਸਿਪਰ ਜਾਇਂ।ਗਤਿ ਭੂਲਹਿ ਇਨਕੋ ਦੇਖਿ। ਨਿਜਨਿਜ ਮਹਿ ਹੰਕਾਰ ਵਿਸ਼ੇਸ਼।੫੦।ਤਬਿ ਦਸਮੋ ਮੈਂ ਧਰੌਂ ਸ਼ਰੀਰ।ਦੇਸ਼ ਤੇਸ਼ ਕੋ ਧਨੀ ਗਹੀਰ। ਦੁਸ਼ਟ ਪਕੀਛੀ ਕਰੌਂ ਬਿਨਾਸ਼। ਸੰਤ ਮਹਾਤਮ ਹੋਇ ਪ੍ਰਕਾਸ਼ ॥ ੫੧ ॥ ਤਬਿ ਜਹਾਜ ਮੈਂ ਕਰੌਂ ਇਕੱਤ੍ਰ। ਪ੍ਰਗਟ ਹੋਇਗੋ ਪੰਥ ਪਵਿੱਤ੍ਰ। ਦੀਛ ਉਚਿਤ ਕੋ ਦੈ ਹੌਂ ਦੀਛ। ਜਾਨਹਿੰ ਸਤਿਗੁਰ ਏਕ ਅਦੀਛ[1] ॥ ੫੨ ॥ ਫੂਟੇ ਫੂਟੇ ਜੋ ਤਬਿ ਹੋਇ। ਤਿਸ ਜਹਾਜ ਪਰ ਚਢਿ ਹੈਂ ਸੋਇ। ਭਵ ਸਾਗਰ ਤੇ ਪਾਰ ਉਤਾਰੌਂ। ਅਪਨੀ ਸੰਗਤਿ ਸਗਲ ਸੰਭਾਰੌਂ ॥ ੫੩ ॥ ਭਗਤਿ ਇਕੰਗੀ[2] ਭਜਨ ਅਧਾਰੇ। ਹੁਇ ਹੈਂ ਮੇਰੇ ਦਾਸ ਅਪਾਰੇ। ਭਰਿ ਕਰਿ ਪੁਰ ਕਰੌਂ ਸਭਿ ਪਾਰ। ਪ੍ਰਗਟਾਵੌਂ ਅਸ ਪੰਥ ਉਦਾਰ[3] ॥੫੪॥ ਸੁਨਿ ਸਤਿਗੁਰ ਕੋ ਬਾਕ ਸੁਹਾਏ।ਸੰਗਤਿ ਸੁਨਤਿ ਸਕਲ ਹਰਖਾਏ।ਧੰਨ ਧੰਨ ਸਤਿਗੁਰ ਗੁਨਖਾਨੀ। ਜਿਨ ਤੁਮ ਜਾਨੇ ਧੰਨ ਸਿ ਪ੍ਰਾਨੀ ॥ ੫੫ ॥ ਪਦ ਅਰਬਿੰਦ ਬਿਲੰਦ ਤੁਮਾਰੇ। ਧਰਹਿੰ ਧਯਾਨ, ਤਿਨ ਕਸ਼ਟ ਬਿਦਾਰੇ'। ਇਮ ਕਹਿ ਕਰੀ ਬੰਦਨਾ ਬ੍ਰਿੰਦ। ਗੁਰ ਬਿਲੰਦ ਬਲਿ ਸ਼੍ਰੀ ਗੋਬਿੰਦ[4] ॥੫੬॥

ਇਤਿ ਸ਼੍ਰੀ ਸੂਰਜ ਪ੍ਰਕਾਸ਼ ਗ੍ਰੰਥੇ ਰਹਤੀ ਰਾਸੇ ਸ਼੍ਰੀ ਹਰਿਰਾਇ ਸਿੱਖ ਪ੍ਰਤਿ ਬਾਕ ਪ੍ਰਤਿ ਬਾਕ ਵਰਣਨ ਨਾਮ ਦੋਸ ਤਿਹੱਤਰੀ ਅੰਸੂ ੨੨ ਸਮਾਪਤ

੨੨. [ਪੋਰਾਣਕ ਪ੍ਰਸੰਗ—ਦੁੰਧ ਤੇ ਉਤਪੱਤ ਲਿਖੀ]।

ਦੋਹਰਾ ॥ ਸ਼੍ਰੀ ਸਤਿਗੁਰ ਹਰਿਰਾਇ ਜੀ ਲਾਖਹੁ ਸਿੱਖਨ ਉਧਾਰਿ। ਸੱਚਨਨਾਮ ਦੇ ਕਰਿ ਭਗਤਿ ਕਰੇ ਪੁਰ ਭਰਿ ਪਾਰ ॥ ੧ ॥ ਚੌਪਈ ॥ ਨਿਜ ਸ਼ਰੀਰ ਕੌ ਪਿਖਿ ਕਰਿ ਅੰਛ। ਚਿਤਵਤਿ ਚਿਤ ਸਤਿਗੁਰ ਭਗਵੰਤ। ਬੈਸ ਅਲਪ ਮਹਿੰ ਗੁਨ ਤੇ ਮਹਾਂ। ਭਖਤ ਬਿਠਾਵਨਿ ਕੌ ਚਿਤ ਚਹਾ ॥ ੨ ॥ ਪੁਰਖ ਅਰੁ ਦੱਖਨ ਸਿਖ ਜੇਈ। ਪਸ਼ਚਮ ਉੱਤਰ ਬਾਸੀ ਕੇਈ। ਸਭਿ ਥਲ ਹੁਤੇ ਮਸੰਦਮਹਾਨੇ।ਲਾਖਹੁੰ ਧਨ ਲੇਤੇ ਤਿਸ ਥਾਨੇ ॥੩॥ ਲਿਖੇ ਹੁਕਮਨਾਮੇ ਗੁਰ ਪੂਰੇ। 'ਦੇਖਤਿ ਆਵਹੁ ਇਹਾਂ ਹਜ਼ੂਰੇ। ਜੋਤਿਕ ਸੰਗਤਿ ਆਵਹਿ ਸੰਗ। ਆਨਹੁ ਸਰਬ ਹਕਾਰਿ ਉਮੰਗਿ' ॥ ੪ ॥ ਲੇ ਕਰਿ ਹਲਕਾਰੇ ਗਨ ਦੌਰੇ।

[1](ਦੇਰ ਕੇਵਲ) ਇੱਕ ਸਤਿਗੁਰੂ ਨੂੰ ਅਖਿਲਾਸ਼ੀ ਜਾਣਨਗੇ। [2]ਇੱਕ (ਵ ਹਿਗੁਰੂ) ਦੇ ਪ੍ਰੇਮ ਵਾਲੀ ਭਗਤੀ। [3]ਗੁਰੂ ਬੜੇ ਬਲਵਾਨ ਪਰਮੇਸ਼ੁਰ ਸਰੂਪ।

ਪਹੁੰਚੇ ਜਾਇ ਸੁ ਜਿਤ ਕਿਤ ਠੌਰੇ। ਸਹਤ ਮਸੰਦਨਿ ਸੰਗਤਿ ਸਾਰੀ। ਪਹੁੰਚੇ ਕੀਰਤਿਪੁਰੀ ਹਕਾਰੀ ॥ ੫ ॥ ਚਹੂੰ ਦਿਸ਼ਿਨਿ ਤੇ ਸੰਗਤਿ ਆਈ। ਸੁੰਦਰ ਅਨਿਕ ਉਪਾਇਨ ਲਯਾਈ। ਅਪਨੇ ਅਪਨੇ ਅਵਸਰ ਪਾਇ। ਦਰਸਹਿਂ ਸ਼੍ਰੀ ਸਤਿਗੁਰ ਹਰਿਰਾਇ ॥ ੬ ॥ ਆਪ ਜਾਇ ਲੰਗਰ ਕੋ ਮਾਂਹੀ। ਕਰੈਂ ਅਹਾਰ ਅਨਿਕ ਬਿਧਿ ਤਾਂਹੀ। ਸੰਗਤਿ ਕੀ ਪੰਗਤਿ ਬੈਠਾਇ। ਨਿਜ ਕਰ ਤੇ ਸਭਿ ਕੋ ਤ੍ਰਿਪਤਾਇ ॥ ੭ ॥ ਭਗਤਿ ਕਰਹਿਂ ਉਪਦੇਸ਼ ਬਿਸਾਲਾ। ਜਿਸ ਤੇ ਹੋਵਹਿ ਬਸੀ ਕ੍ਰਿਪਾਲਾ। ਰਿਖਿ ਕੈ ਪੂਰੇ ਦੈਤ ਸੰਘਾਰਨੋ। ਸੰਗਤਿ ਪੂਤੀ ਪ੍ਰਸੰਗ ਉਚਾਰਨੋ ॥੮॥ "ਅਸ ਕਾਰਜ ਜਗ ਦ੍ਰਿਸ਼ਟਿ ਨ ਪਰੈ। ਪੂਰੈਂ ਭਗਤ[1] ਜੁ ਪ੍ਰਭੁ ਨਹਿ ਕਰੈ। ਤਿਸ ਪਰ ਕਥਾ ਪੁਰਾਤਨ ਸੁਨੀਅਹਿ। ਪ੍ਰੇਮ ਬਸੀ ਪਰਮੇਸ਼ੁਰ ਗੁਨੀਅਹਿ ॥੯॥ਦੋਹਰਾ॥ ਮਧੁਕੈਟਭ ਕੇ ਦੇਹਿ ਤੇ ਉਪਜਸੋ ਪੁੱਤ੍ਰ ਬਿਸਾਲ। 'ਧੁੰਧ' ਨਾਮ ਜਿਸ ਕੇ ਭਯੋ ਮਹਾਂ ਸਰੀਰ ਕਰਾਲ ॥ ੧੦ ॥ ਚੌਪਈ ॥ ਮਹਦ ਤਾਪ ਕੋ ਤਪ ਬਹੁ ਕੀਨਸਿ। ਖਾਨ ਪਾਨ ਮੁਖ ਕਛੂ ਨ ਲੀਨਸਿ। ਏਕ ਚਰਨ ਪਰ ਠਾਂਢੋ ਰਹੈ। ਬਾਨੀ ਜੀਭ[2]† ਨ ਕਬਿਹੂੰ ਕਹੈ ॥ ੧੧ ॥ ਊਰਧ ਬਾਹੁ, ਬਿਨਾ ਅਲੰਬ। ਸੰਕਟ ਸਹੈ ਸਰੀਰ ਕਦੰਬ[3]। ਮਨ ਥਿਰ,ਰੋਕਿ ਰਿਖੀਕਿਨਿ ਸਾਰੀ। ਰਹਿਤ ਅਚਲ, ਭਾ ਪੌਨ ਅਹਾਰੀ॥੧੨॥ ਇੱਤਯਾਦਿਕ ਤਪ ਤਪੇ ਘਨੇਰੇ। ਲੈ ਦੇਵਨਿ ਤੇ ਬਰ ਬਹੁਤੇਰੇ। ਮਹਾਂ ਬਾਹੁ ਬਲਵਾਨ ਮਹਾਨਾ। ਜਹਿਂ ਕਹਿਂ ਦੌਰਤਿ ਮਨ ਅਭਿਮਾਨਾ॥੧੩॥ ਲੀਨਸ ਜੀਤ ਸੁਰਨਿ ਕੇ ਥਾਨ। ਕੋ ਨਹਿਂ ਅਟਕਹਿ ਰਣ ਮੈਦਾਨ। ਮਹਾਂ ਭਯੰਕਰ ਦਾਢ੍ਹ ਬਿਸਾਲਾ। ਲੋਚਨ ਲਾਲ ਕਰਾਲ ਸੁ ਕਾਲਾ ॥ ੧੪ ॥ ਰਹਯੋ ਬਿਸ਼ਨੁ ਕੋ ਖੋਜਤਿ ਸੋਈ। ਜਹਿਂ ਜਹਿਂ ਸੁਨਹਿ ਜਾਇ ਚਲ ਸੋਈ। ਨਹਿਂ ਪਾਯੋ ਨਹਿਂ ਕੀਨਿ ਲਰਾਈ। ਅਪਰ ਦੇਵ ਕਹਾ ਤਿਹ ਅਗੁਵਾਈ ॥ ੧੫ ॥ ਸਭਿ ਭਾਜੇ ਭੈ ਭੀਤ ਸੁ ਹ੍ਵੈ ਕੈ। ਕਿਨਹੂੰ ਜੁੱਧ ਨ ਕੀਨਿ ਥਿਰੈ ਕੈ। ਮਹਾਂ ਗਰਬ ਕੋ ਧਰਿ ਧਰਿ ਉਰ ਮੈਂ। ਜਹਿਂ ਕਹਿਂ ਧਾਇ ਸੁਰਨਿ ਕੇ ਘਰ ਮੈਂ ॥ ੧੬ ॥ ਸਕਲ ਦਿਸ਼ਿਨਿ ਕੋ ਜੀਤਨਿ ਕੀਨਸਿ। ਜਿਤ ਗਮਨੈ ਤਿਤ ਤ੍ਰਾਸਨਿ

[1]ਭਗਤਾਂ ਦਾ ਪ੍ਰੇਰਿਆ ਹੋਇਆ। [2]ਬਾਣੀ ਜਿੱਭ ਤਾਂਈ ਨੀ ਹੋ ਗਿਆ। [3]ਬਹੁਤ ਸਾਰੇ।

*ਉੱਤਰ ਰਿਸ਼ੀ ਨੇ ਰਾਜਾ ਤ੍ਰਿਹਦਸ਼ਵ ਨੂੰ ਪ੍ਰੇਰਿਆ ਕਿ 'ਧੁੰਧ' ਨਾਮੇ ਰਾਕਸ਼ ਨੂੰ ਮਾਰੇ, ਉਹ ਬਾਲ ਪ੍ਰਸ਼ਨੀ ਹੋ ਚੁੱਕਾ ਸੀ, ਅਪਣੇ ਪੁੱਤ੍ਰ 'ਕੁਵਲਯਾਸ਼ਵ' ਵਲ ਘੱਲਿਆ, ਜਿਸ ਨੇ 'ਧੁੰਧੂ' ਰਾਕਸ਼ ਨੂੰ ਮਾਰਿਆ। ਇਹ ਕਥਾ ਕਵਿ ਜੀ ਨੇ 'ਹਰਿਵੰਸ਼' ਤੋਂ ਲਈ ਜਾਪਦੀ ਹੈ।

†ਪਾ:—ਜੀਭ।

ਭੀਨਸਿ[1]। ਇਸ ਪ੍ਰਕਾਰ ਦਿਗਬਿਜੈ ਸੁ ਕਰਿਕੈ।ਸ਼੍ਰਮਤਿ ਹੋਇ ਸੁਪਡਨੋ ਧਰ ਪਰਿ ਕੈ ॥੧੭॥ ਚਿਰੈਕਾਲ ਸੋ ਪੌਢਨੋ ਰਹਜੈ। ਸੁਪਤਿ ਪਰੈ ਨਹਿ ਜਾਗੂਨਿ ਲਹਜੈ। ਊਪਰ ਪਰੀ ਮਿੱਤਕਾ ਬ੍ਰਿੰਦ। ਨਿਪਜੈ ਤਰੁਵਰੁ ਅਨਿਕ ਬਿਲੰਦ। ॥ ੧੮ ॥ ਇਕ ਸੈਮਤ ਮਹਿ ਲੈ ਇਕ ਸ੍ਵਾਸ। ਉਛ੍ਵਸਿ ਧੂਲ ਜਿਸ ਤੇ ਚਹੁੰ ਪਾਸ। ਗਮਨਹਿ ਕੰਕਰ ਸਹਿਤ ਅੰਧੇਰੀ।ਦੇਖ੍ਯਨਿ ਕੋ ਅਛਾਦਿ ਤਿਸ ਬੇਰੀ। ੧੯॥ਸਭਿ ਜੀਵਨਿ ਕੋ ਪੀੜਨ ਕਰਿਹੀ। ਜਥਹਿ ਨਾਸਕਾ ਸ੍ਵਾਸ ਉਸਰਿਹੀ। ਭੂਮਚਾਲ ਤਬਿ ਹੋਇ ਬਿਸਾਲਾ। ਡਗਮਗ ਡੋਲਤਿ ਮਹਦ ਕਰਾਲ॥੨੦॥ ਕੰਤਿਕ ਬ੍ਰਿੱਛ ਉਖਰਿ ਗਿਰ ਪਰੈਂ। ਅਧਿਕ ਪੌਨ ਜਬਿ ਸ੍ਵਾਸ ਨਿਕਰੈ। ਸਰਥ ਸਰੀਰ ਆਛਾਦਨ ਹੋਵਾ। ਲਖਜੈ ਪਰੈ ਨਹਿ ਜਬਿ ਕੋ ਸੋਵਾ ॥੨੧॥ ਜਹਾਂ ਨਾਸਕਾ ਬਿਵਰ[2] ਮਹਾਨਾ। ਸੈਲ ਕੰਦਰਾ ਕੋਰ ਸਮਾਨਾ[3]। ਅਪਰ ਸਰੀਰ ਜੁ ਸਕਲ ਬਿਸਾਲਾ। ਪਰਨੈ ਪੌਨ ਤੇ ਸਿਕਤਾ[4] ਜਾਲਾ॥੨੨॥ ਤਨ ਕੋ ਚਿੰਨ੍ਹ ਨ ਦੇਤਿ ਦਿਖਾਈ। ਅੰਸ ਮਿੱਤਕਾ ਬਹੁ ਲੀਨਿ ਦਬਾਈ। ਨਿਕਸਹਿ ਪੌਨ ਨਾਸਕਾ ਜਹਿਵਾ। ਜਾਨਹਿ ਲੋਕ ਕੰਦਰਾ ਭਹਿਵਾ ॥੨੩॥ ਇਸ ਪ੍ਰਕਾਰ ਸੋ ਦੈਤ ਬਿਸਾਲਾ। ਪਰਨੈ ਅਛਾਦਨੋ ਦੇਹਿ ਕਰਾਲਾ। ਆਸ਼੍ਰਮ ਤਹਾਂ ਐਤੀਕ ਮੁਨੀ ਕੋ। ਬਿਸ਼੍ਨੁ ਭਗਤਿ ਤਪ ਤਾਪਤਿ ਨੀਕੋ ॥ ੨੪ ॥ ਪੰਚਾਯਨ[5] ਕੋ ਭਯਹਿ ਮਹਾਨਾ। ਹਿਮ ਰਿਤੁ ਜਲ ਮਹਿ ਕੰਠ ਪ੍ਰਮਾਨਾ।ਛਲ ਢੂਲਨਿ ਕਹੁ ਕਰਹਿ ਅਹਾਰਾ। ਸਿਮਰਹਿ 'ਬਿਸ਼੍ਨ ਬਿਸ਼੍ਨੁ' ਇਕ ਸਾਰਾ ॥ ੨੫ ॥ ਹੋਯੋ ਰਿਦਾ ਸ਼ੁੱਧ ਜਿਸ ਕੇਰਾ। ਇਸ ਪ੍ਰਕਾਰ ਤਪ ਤਪੈ ਘਨੇਰਾ। ਸਮ ਦਮ ਸਹਿ ਅਨ ਸੁਧਕ[6] ਸਾਚੋ। ਜੀਤੇ ਸਭਿ ਬਿਕਾਰ ਨਹਿ ਬਾਂਚੋ॥੨੬ ॥ ਮਹਾਂ ਸਿਤੀਂਦ੍ਰੇ ਧੀਰਸ੍ਵਰੂਪਾ। ਧਰਮ ਆਤਮਾ, ਬੇਦ ਪਠੇਤਾ। ਮਨਿਨ ਸ਼ੀਲ, ਬੁਧਿਵਾਨ ਮਹਾਨਾ। ਮ੍ਰਿਦੁਲ ਸਰਲ ਆਦਿਕ ਗੁਨ ਨਾਨਾ ॥ ੨੭ ॥ ਰੋਕਿ ਬਾਯੁ ਕੋ ਲਾਇ ਸਮਾਧਾ। ਕਰਤਿ ਅਰਾਧਨਿ ਬਿਸ਼੍ਨੁ ਅਗਾਧਾ। ਮ੍ਰਿਦੁਲ ਲਾਲ[7] ਸ਼ੁਭ ਲਲਿਤ ਬਿਸਾਲਾ। ਪਾਵਨ ਪਰਮ ਚਰਨ ਦੁਤਿ ਜਾਲਾ ॥੨੮॥ ਜੇਘ ਜੁਗਲ ਇਕ ਸਮ ਜਨੁ ਕੇਲਾ। ਪੀਤ ਬਸਤ੍ਰ ਸ਼ੋਭਤਿ ਤਨ ਮੇਲਾ। ਆਯਤ ਛਾਤੀ ਬਾਹੁ ਬਿਸਾਲਾ। ਸ਼ਸ਼ਤ੍ਰ ਧਰੇ ਉਰ ਪਰ ਬਨ-

---

[1]ਛਾਵ ਲੋਕੀ ਤੇ ਭੀਤ ਹੁੰਦੇ ਹਨ। [2]ਨੱਕ ਦੀਆਂ ਗਲੀਆਂ, ਮੋਰੀਆਂ। [3]ਪਹਾੜ ਦੀਆਂ ਖੜਾਂ ਸਮਾਨ। [4]ਰੇਤ। [5]ਪੰਜ ਧੂਣੀਆਂ [6]ਦੀਰਘ ਰਹਿਤ [7]ਠਰਿਆ ॥ ਨ ਗਿਆ, [8]ਕੋਮਲ ਲਾਲ (ਚਰਨ)।

ਮਾਲਾ[1] ॥੨੯॥ ਨੂਪਰ[2] ਛੁੱਦ੍ ਘੰਟਕਾ[3] ਕੁੰਡਲ। ਸ਼ਯਾਮਲ ਬਰਨ ਸ਼ੁਭਤਿ ਮੁਖ ਮੰਡਲ। ਮੁਕਟ ਉਤੰਗ ਸੀਸ ਪਰ ਭ੍ਰਾਜੈ[4]।ਮੇਚਕ ਚਿੱਕ੍ਨ ਚਿਕਰ[5]* ਬਿਰਾਜੈ ॥ ੩੦ ॥ ਅਸ ਸਰੂਪ ਕੋ ਧਰਿ ਕੈ ਧ੍ਯਾਨਾ। ਨਿਸ਼ਚਲ ਬੈਠਹਿ ਮੁਨੀ ਮਹਾਨਾ। ਉਰ[6] ਤਪਨੇ ਤਪ ਜਬਿ ਧਰਿ ਧੀਰ। ਮੁਨਿ ਮਨ ਕੀ ਲਖਿ ਪ੍ਰਭੁ ਗੰਭੀਰ ॥ ੩੧ ॥ ਮਹਾਂ ਕ੍ਰਿਪਾਲੁ ਕ੍ਰਿਪਾ ਕਰਿ ਆਏ। ਰਿਖਿ ਉਤੰਕ ਆਸ਼੍ਰਮ ਜਿਸ ਥਾਏਂ।ਦੇਖਤਿ ਦਰਸ਼ਨ ਭਯੋ ਨਿਹਾਲ। ਕਰੀ ਡੰਡ-ਵਤਿ ਮੁਨਿ ਤਤਕਾਲ ॥ ੩੨ ॥ ਹਾਥ ਜੋਰਿ ਦਰਸ਼ਨ ਕੋ ਦੇਖਾ। ਤਪ ਸਾਧਨ ਫਲ ਪਾਇ ਅਸ਼ੇਖਾ। ਰਿਖਿ ਉਤੰਕ ਕੋ ਉਰ ਕੀ ਜਾਨੀ।ਪੁਰਸ਼ੋਤਮ ਪ੍ਰਭੁ ਸਮਿਤ[7] ਬਖਾਨੀ ॥ ੩੩ ॥ 'ਹੁਇ ਬਿਬੇਕ ਸੱਤਾਸਤਿ ਕੇਰ। ਪਾਵਹਿੰ ਗ੍ਯਾਨ ਆਤਮਾ ਹੇਰਿ। ਪਦਵੀ ਪਰਮ ਪਾਇ ਹੈਂ ਮੋਰੀ।ਚਰਨ ਪਰਾਇਨ ਬੁਧਿ ਬਰ ਤੋਰੀ ॥ ੩੪ ॥ ਤਵ ਤਪ ਮਹਿੰ ਜੋ ਬਿਘਨ ਕਰੰਤਾ। ਤਿਸ ਕੋ ਬਨਵਿ ਆਪ ਮੈਂ ਹੰਤਾ। ਸੁਰ ਬਰ ਲਬਧਿ ਦੇਂਤ ਜੋ ਅਹੈਂ[8]। ਇਸ ਬਿਧਿ ਕਰੈ ਮਿੱਤ੍ਰ ਕੋ ਲਹੈ ॥ ੩੫ ॥ ਕੁਲ ਇੱਖ੍ਵਾਕ ਬਿਖੈ ਜੋ ਰਾਜਾ। ਧਰਮ ਆਤਮਾ ਅਧਿਕ ਸਮਾਜਾ। ਇਸ ਮਾਰਨਿ ਹਿਤ ਪ੍ਰੇਰਹੁ ਜਾਇ। ਦੀਜਹਿ ਧੀਰਜ ਤਿਹ ਬੰਧਵਾਇ॥੩੬॥ਦੈਤ ਸਰੀਰ ਅਕਾਰ ਮਹਾਨਾ। ਪ੍ਰਾਕ੍ਰਮ ਤੇਜ ਬਿਖੈ ਬਲਵਾਨਾ। ਭ੍ਰੂ ਪਾਲਕ ਤਿਸ ਕੇ ਨ ਸਮਾਨਾ ਈਖਦ੍[9] ਓਜ ਤਾਂਹਿ ਅਗ੍ਯਾਨਾ ॥ ੩੭ ॥ ਯਾਂਤੇ ਮੈਂ ਪ੍ਰਥਿਸ਼ੈਂ ਤਿਸ ਮਾਂਹੀ। ਤੇਜ ਓਜ ਤੇ ਹੈ ਉਤਸਾਹੀ। ਨ੍ਰਿਪਤਿ ਸਰੂਪ ਧਾਰਿ ਕੈਂ ਆਪੀ। ਰਚੌਂ ਜੁੱਧ ਹਿਤ ਤਵ ਰਿਪੁ ਖਾਪੀ ॥੩੮॥ ਸੁਰ ਗਨ ਕੋ ਕੰਟਕ ਬੁਰਿਆਰੀ।ਨਰ ਤਨ ਬਨਿ ਮੈਂ ਲਿਉਂ ਅਰਿ ਮਾਰੀ। ਇਸ ਤਨ ਤੇ ਨਹਿੰ ਮਾਰਨਿ ਬਨੈ।ਅਭੈ ਹੋਨਿ ਕੋ ਬਰ ਲਿਯ ਘਨੇ[10] ॥ ੩੯ ॥ ਇਸ ਪ੍ਰਕਾਰ ਕਹਿ ਕਰਿ ਗੋਸਾਈਂ। ਅੰਤਰ ਧ੍ਯਾਨ ਭਏ ਤਿਸ ਥਾਈਂ। ਰਿਖਿ ਉਤੰਕ ਨੇ ਸਭਿ ਬਿਧਿ ਜਾਨੀ। ਜਿਸ ਪ੍ਰਕਾਰ ਸ਼੍ਰੀ ਬਿਸ਼ਨੁ ਬਖਾਨੀ॥੪੦॥ਤਪ ਫਲ ਲਬਧਿ[11]ਕ੍ਰਿਤਾਰਥ ਹੋਵਾ।ਲੋਚਨ ਗੋਚਰ ਸ਼੍ਰੀ ਪ੍ਰਭੁ ਜੋਵਾ। ਹਰਖਤਿ ਕਰਤਿ ਭਯੋ ਪ੍ਰਸਥਾਨਾ। ਨਗਰ ਅਜੁੱਧ੍ਯਾ ਕੋ

---

[1]ਬੇਨੰਤੀ ਮਾਲਾ। [2]ਝਾਂਜਰਾਂ। [3]ਤੜਾਗੀ। [4]ਸ਼ੋਭ ਰਿਹਾ ਹੈ। [ਸੰਸਃ, ਭ੍ਰਾਜ੍=ਚਮਕਣਾ]। [5]ਕਾਲੇ ਕੇਸ ਚਮਕੀਲੇ। [6]ਕਠਨ। [7]ਮੁਸਕ੍ਰਾ ਕੇ। (ਅ) ਸਹਿਤ ਮਿਰਜਾਦਾ ਦੇ (ਏ) ਸ਼ਾਂਤੀ ਨਾਲ। [8]ਦੈਤਾਂ ਦਾ ਵਰ (ਜਿਸ ਨੂੰ) ਲੱਭਿਆ ਹੈ (ਐਸਾ ਜੋ) ਦੈਂਤ ਹੈ ਭਾਵ ਪ੍ਰੰਚੂ। [9]ਥੋੜਾ ਜਿਹਾ। [10]ਤਪ ਦਾ ਫਲ ਛੱਡ ਕੇ (ਉਹ ਲਿਖੀ)। *ਪਾ—ਰੁਚਿਰ।

ਸਮੁਹਾਨਾ[1] ॥ ੪੧ ॥ ਧਰਮ ਆਤਮਾ ਮੁਨੀ ਪ੍ਰਤਾਪੀ। ਜਿਨ ਰਿਖੀਕ ਬਹੁ ਤਪ ਤੇ ਤਾਪੀ। ਹਤਨਿ ਲਾਲਸਾ ਦੈਂਤ ਬਡੇਰੀ। ਤਿਹ ਮ੍ਰਿਤੁ ਪ੍ਰਾਪਤਿ ਕੀ ਬਿਧਿ ਹੋਰੀ" ॥੪੨ ॥ ਇਤਿ ਸ੍ਰੀ ਦਸ ਪੁਰਾਨ ਤ੍ਰਤਾ ਬਿੰਸੇ ਬਰਸੀ ਕਾਸੀ 'ਸ੍ਰੀ ਹਰਿਕਾਲਿ ਕਵਾ' ਪ੍ਰਥਮ ਕਰਤਰੰ ਕਥਾ ਚੁਰੀ ਬਿੰਸਤੀ ਅੰਸੂ ॥ ੨੨ ॥

੨੪. [ਧੁੰਧੂ ਨਾਲ ਜੰਗ ਦੀ ਤਿਆਰੀ]।

ਦੋਹਰਾ॥ "ਗਮਨਜੋ ਮੁਨੀ ਉਤੰਕ ਮਗ ਪੁਰੀ ਅਯੁੱਧਜਾ ਜਾਇ। ਦ੍ਵਾਰਪਾਲ ਸੋਂ ਤਿਹ ਕਹਜੋ 'ਨ੍ਰਿਪ ਕੋ ਦੇਹੁ ਜਨਾਇ ॥ ੧ ॥ ਚੌਪਈ ॥–ਮੁਨੀ ਉਤੰਕ ਆਇ ਚਿਤ ਦ੍ਵਾਰੇ। ਮਿਲਿਬੋ ਚਹਿਤਿ ਤੁਮਹਿ ਇਕ ਬਾਰੇ–'। ਸੁਨਤਿ ਤੁਰਤ ਹੀ ਅੰਤਰ ਗਯੋ। ਮੁਨਿ ਆਗਵਨਿ ਜਨਾਵਤਿ ਭਯੋ ॥ ੨॥ ਮਹਿਪਾਲਕ ਸੁਨਿਰਿਖਿ ਕੀਸੁਧ ਕੋ।ਉਠਜੋ ਝਟਤਿ ਕਰਿਕੈ ਸੁਧਿਬੁਧਿ ਕੋ।ਕਰਿ ਧਰਿ ਪੂਜਾ ਸਰਬ ਪ੍ਰਕਾਰ। ਚਲਿ ਆਯੋ ਤੁਰਨ ਨਿਜ ਦ੍ਵਾਰ ॥ ੩ ॥ ਕਰਿ ਬੰਦਨ ਪਾਦਾਰਘ[2] ਦੀਨਸਿ। ਆਦਰ ਸਭਿ ਬਿਧਿ ਕੋ ਬਹੁ ਕੀਨਸਿ। ਅਪਨੇ ਸੰਗ ਸਭਾ ਮੈਂ ਆਨਜੋ।ਪ੍ਰਸ਼ਨ ਅਨਾਮੇ ਨੰਮ੍ਰਿ ਬਖਾਨਜੋ" ॥੪॥'ਬਡੇ ਭਾਗ ਮੋਰੇ ਸਭਿ ਭਾਂਤੀ। ਦੀਨਸਿ ਦਰਸ ਬਿਘਨ ਗਨ ਘਾਤੀ। ਆਵਨਿ ਸਫਲ ਆਪਨੋ ਕਰੀਏ। ਨਿਜ ਆਗਵਨ ਸੁ ਹੇਤੁ ਉਚਰੀਏ*' ॥ ੫॥ ਸੁਨਤਿ ਮੁਨੀ ਨੇ ਨਿਜ ਭਿੱਪ੍ਰਾਇ। ਮਹਿਪਾਲਕ ਕੋ ਦੀਨਿ ਜਨਾਇ।'ਧੁੰਧੁ ਦੈਤ ਬਰ ਪਾਇ ਮਹਾਨਾ। ਮੁਨਿ ਸੁਰ ਕੰਟਕ ਨਿਤ ਦੁਖ ਦਾਨਾ ॥ ੬ ॥ ਤਿਹ ਹਤਿਬੇ ਕੋ ਕਰਿ ਉਤਸਾਹੁ। ਮਹਾਂ ਬੀਰ ਤੁੰ ਛੱਤ੍ਰਨਿ ਮਾਂਹੁ। ਨਿਜ ਬਲ ਸੈਸੇ ਕੋ ਨ ਬਿਚਾਰਹੁ। ਪ੍ਰਭੂ ਸ਼ਕਤਿ ਲੈ ਅਸੁਰ ਸੰਘਾਰਹੁ ॥੭॥ ਜਸੁ ਬਿਸਾਲ ਲੀਜਹਿ ਅਬਿਨਾਸ਼ੀ। ਬਿਦਤਹਿੰ ਜਗਤ ਮਹਦ ਬਲ ਰਾਸੀ[3]। ਅਭੈ ਦਾਨ ਦੀਜਹਿ ਸਭਿ ਲੋਕ। ਹਤਹੁ ਓਜ ਕਰਿ ਕੈ ਰਿਪੁ ਰੋਕ ॥ ੮ ॥ ਜੀਵਤਿ ਥੀਵਹੁ ਕੀਰਤਿਵੈਤਿ। ਪੁਨ ਅਪਵਰਗ[4] ਪਾਇ ਹੋ ਅੰਤ। ਛੱਤ੍ਰੀ ਕੁਲ ਕੋ ਧਰਮ ਵਿਚਾਰਿ। ਲਘੁ ਦੀਰਘਤਾ ਰਿਦੈ ਨ ਧਾਰਿ ॥ ੯ ॥ ਬਹੁਤ ਭਾਂਤਿ ਕੇ ਗੁਨ ਗਨ ਪਾਵੈਂ। ਅਤਿ ਉੱਤਮਤਾ ਤਵ ਕਰ ਆਵੈ।ਪਾਰਥ੍ਰਹਮ ਕੇ ਰੂਪ ਮਝਾਰ। ਹੋਇ ਏਕਤਾ ਅਨੰਦ ਉਦਾਰ ॥ ੧੦ ॥ ਤਪ ਤਾਪਜੋ ਮੈਂ ਦੀਰਘ ਜਬੈ। ਲੋਚਨ ਗੋਚਰ ਭੇ ਪ੍ਰਭੂ ਤਬੈ। ਤਿਨ ਕੋ ਪ੍ਰੇਰਜੋ ਮੈਂ ਚਲਿ ਆਯੋ। ਚਹਤਿ ਦੈਤ ਕੋ ਨਾਸ਼ ਕਰਾਯੋ' ॥੧੧॥ ਸੁਨਿ ਮਹਿਪਾਲ ਬਿਸਾਲ

---

[1]ਸਾਹਮਣੇ। [2]ਕਾਵ ਚਰਨ ਧੋਣੇ। [3]ਸੁਖ ਸਾਂਦ ਦੀ ਪੁਛ ਨਿੰਮ੍ਰਤਾ ਨਾਲ ਕੀਤੀ। [4]ਬਲ ਦਾ ਪੁੰਜ ਹੈਂ ਜਗਤ ਵਿਚ ਪ੍ਰਗਟੇਂਗਾ। [5]ਮੁਕਤਿ। *ਪਾ–ਬਿਚਰਾਇ।

ਅਨੰਦਾ। 'ਮੈਂ ਜਾਨਨੋ ਮੁਝ ਹੈ ਰੁਨ ਬ੍ਰਿੰਦਾ।ਇਕ ਤੈ ਧਰਮ ਜੰਗ ਕੋ ਮੇਰਾ। ਦੁਤਿਯ ਮੁਨੀਬਰ ! ਕਹਿਬੋ ਤੇਰਾ॥੧੨॥ਤ੍ਰਿਤੀਏ ਜਗਤ ਨਾਥ ਕੇ ਸਾਥਾ। ਹੁਇ ਇਕਤਾ ਜਿਹ ਬੰਦਹਿੰ ਮਾਥਾ। ਛੁਟਹਿੰ ਕਲੇਸ਼ ਅਸ਼ੇਸ਼ ਦੁਰਾਧਰ[1]। ਮੈਂ ਥਲ ਭਾਗ ਲਖੋਂ ਹੈ ਮੁਨਿਵਰ !' ॥੧੩ ॥ ਇਮ ਭੂਪਤਿ ਕਰਿ ਕੈ ਉਤ-ਸਾਹੁ। ਭਯੋ ਸਨੱਧ ਬੱਧ ਬਰ ਬਾਹੂ[2]। ਨੰਦਨਿ ਹੁਤੇ ਇਕੀਸ ਹਜ਼ਾਰ। ਸ਼ਸਤ੍ਰ ਪਹਿਰ ਸਗਰੇ ਭੇ ਤਯਾਰ ॥੧੪॥ਛੁਹਨਿ[3] ਏਕ ਅਨੀਕਨਿ[4] ਚਲੀ। ਗਜ ਬਾਜਨਿ ਰਥ ਕਰਿ ਕਲਮਲੀ[5]। ਧੁਜਾ[6] ਪਤਾਕਾ[7] ਬਸਤ੍ਰਨਿ* ਛੋਰੇ। ਬਾਦਤਿ ਬਾਜ ਉਠੇ ਥਲ ਘੋਰੇ ॥ ੧੫॥ ਕਰਿ ਕੈ ਮੰਗਲ ਅਨਿਕ ਪ੍ਰਕਾਰਾ। ਨਿਕਸਜੋ ਨ੍ਰਿਪਤਿ ਆਪਨੇ ਦ੍ਵਾਰਾ। ਭਏ ਸਹਾਇਕ ਸੁਰ ਗਨ ਸਾਰੇ। ਚਹਿਤਿ ਜੁੱਧ ਮਹਿੰ ਧੁੰਧੁ ਮਾਰੇ ॥ ੧੬ ॥ ਚਾਂਪਨਿ ਅਪਨਿ ਟੇਕਾਰ ਕਰੰਤੋ। ਬਾਣ ਨਿਖੰਗਨਿ ਮਾਹਿ ਭਰਿਯੰਤੋ।ਚੰਦ੍ਰਹਾਸ[8] ਨਿਰਮਲ ਚਮਕੰਤੋ। ਕਟ ਸੋਂ ਕਸਹਿੰ ਸੂਰ ਬਲਵੰਤੋ ॥ ੧੭ ॥ ਬਿੱਪ੍ਰ ਜਿਤੇਂਦ੍ਰੀ ਬੇਦਨ ਬੇਤਾ[9]। ਆਸ਼ਿਖਬਾਦ ਕਹੈਂ 'ਬਨਿ ਜੇਤਾ[10]'। ਗਜ ਬਾਜੀ ਸਜੈਦਨ ਦੁਤਿ ਭਾਰੀ। ਸਭਿ ਸਜਾਇ ਕਰਿ ਪਾਖਰ[11] ਡਾਰੀ ॥ ੧੮ ॥ ਸਜੈਦਨ ਫੇਰਹਿੰ ਹਯਨਿ ਕੁਦਾਵਹਿੰ।ਲਰਿਬੇ ਕੋ ਜੋਧਾ ਉਤਸਾਵਹਿੰ।ਭਿੰਡਿਪਾਲ[12],ਤੋਮਰ,ਅਸਿ ਧਾਰੇ। ਪਾਂਸੀ[13],ਮੁਦਗਰ ਗਹਿ ਕਰ ਭਾਰੇ ॥ ੧੯ ॥ ਅਨਿਕ ਪ੍ਰਕਾਰ ਕਰਹਿੰ ਰਣ ਤਯਾਰੀ। ਨਿਕਸਜੋ ਭੂਪਤਿ ਪੁਰਿ ਕੇ ਦ੍ਵਾਰੀ। ਬਹੁ ਜਾਂਬੂਨਦ ਰਤਨ ਮੰਗਾਏ।ਭਿਛਕਨਿ[14] ਦਏ ਦਾਨ ਮਨ ਭਾਏ॥੨੦॥ ਸਭਿਨਿ ਪ੍ਰਸੰਨ ਕਰਜੋ ਮਹਿਪਾਲਾ। ਦੈਤ ਦਿਸ਼ਾ ਕੇ ਮਾਰਗ ਚਾਲਾ। ਤੁਰਹੀ ਦੁੰਦਭਿ ਗੋਮੁਖ[15] ਬਾਜੇ। ਪਟਹਿ ਢੋਲ ਰਵ ਸੁਨਿ ਭਟ ਗਾਜੇ ॥੨੧॥ ਬਿਨ ਅਤੰਕ ਤੇ ਤਪੀ ਉਤੰਕ। ਲਿਯੋ ਸੈਗ ਨ੍ਰਿਪ ਗਮਜੋ ਨਿਸ਼ੰਕ। ਸਗਰੇ ਪੁੱਤ੍ਰ ਸਾਥ ਹੀ ਲੀਨੇ। ਚੌਪ ਅਸੁਰ ਸੋਂ ਲਰਿਬੇ ਭੀਨੇ ॥ ੨੨ ॥ ਦਿਨ ਪ੍ਰਤਿ ਕਰਤਿ ਨਿਵੇਸੁ[16] ਨ੍ਰਿਪਾਲਾ। ਸਭਿਨਿ ਸੰਭਾਰਤਿ ਮਾਰਗ ਚਾਲਾ।ਬਿਮਨ[17] ਸੁਭਟ ਨਹਿੰ ਸੈਨਾ ਮਾਂਹੀ। ਨ੍ਰਿਪ ਹਿਤ ਅਪਨਿ ਪ੍ਰਾਨ ਅਰਪਾਹੀਂ ॥ ੨੩ ॥ ਰਿਸ਼ਟ ਪੁਸ਼ਟ

---

[1]ਕਠਨ ਧਾਰੇ ਹੋਏ। [2]ਬੜ੍ਹਾਂ ਬਾਹਾਂ ਵਾਲਾ, ਮਹਾਵਰਾ ਹੈ, ਜਿਸ ਦੇ ਮਦਦਗਾਰ ਬਹੁਤੇ ਹੋਣ। [3]ਖੁਹਣੀ। [4]ਸੈਨਾ। [5]ਮੱਚ ਕਰਦੀ। [6]ਦੜਾ ਝੰਡਾ। [7]ਛੋਟੀ ਝੰਡੀ [8]ਤਲਵ ਰਾਂ[9]ਵੇਦਾਂ ਦੇ ਗਿਆਤਾ [10]ਜਯ ਵਾਲੇ ਬਣੋ। [11]ਕਾਠੀਆਂ [12]ਇਕ ਪ੍ਰਕਾਰ ਦਾ ਰੋਹੀਆਂ ਮਿਸ:,ਭਿੰਦਪਾਲ [13]ਫਾਹੀਆਂ [14]ਮੰਗਤਿਆਂ ਨੂੰ। [15]ਰਣਸਿੰਙੇ। [16]ਫੇਰਾ। [17]ਉਦਾਸ, ਡਾਢ ਕਾਇਰ। *ਪਾ—ਬਰਨੇ।

ਬਾਹਨ ਗਨ ਨਾਨਾ। ਅਲੰਕਾਰ ਪਹਿਰੇ ਦੁਤਿਵਾਨਾ। ਉਤਸਾਹਤਿ ਜੋਧਾ ਗਨ ਚਲੈਂ।ਕਹਤਿ 'ਦੈਤ ਕੋ ਹਮ ਦਲ ਮਲੈਂ"॥੨੪॥ ਸਿਕਤਾ ਸਾਗਰ ਕੋ ਬਿਸਤਾਰਾ। ਕਿਤ ਜੋਜਨ ਲੌ ਪੁਲਨ ਉਦਾਰਾ[1]। ਤਿਸ ਮਹਿ ਸੁਪਤਨੋ ਦੈਤ ਕਰਾਲਾ। ਚਿਰੰਕਾਲ ਕੋ ਦੇਹਿ ਬਿਸਾਲਾ ॥ ੨੫ ॥ ਰਿਖਿ ਉਤੰਕ ਨੇ ਭੇਤ ਜਨਾਵਾ। 'ਇਹ ਉਤੰਗ ਥਲ[2] ਜੋ ਦ੍ਰਿਸ਼ਟਾਵਾ। ਤਿਸ ਮਹਿੰ ਦੈਤ ਦਬਨੋ ਪਾਰਿ ਰਹਨੋ। ਚਿਰੰਕਾਲ ਤੇ ਨਿੰਦ੍ਰਾ ਲਹਨੋ ॥ ੨੬ ॥ ਤਬਿ ਸੈਨਾ ਕੇ ਭਟ ਮਿਲਿ ਸਾਰੇ। ਸਗਰੀ ਮ੍ਰਿਤਕਾ ਦੇਂ ਜਬਿ ਟਾਰੇ।ਕਰੈਂ ਪ੍ਰਹਾਰ ਉਠਹਿ ਤਬਿ ਏਹੀ। ਸ਼ਸਤ੍ਰ ਪ੍ਰਹਾਰਹੁ ਆਪਨਿ ਤੇਹੀ' ॥ ੨੭॥ ਇਮ ਸੁਨਿ ਭੂਪ ਸਿਵਰ ਕਰਿਵਾਯੋ।ਸਭਿ ਸੈਨਾਂ ਕੋ ਤਹਾ ਪਠਾਯੋ।ਕਸੀ[3] ਕੁਦਾਲੇ[4] ਨਾਲ ਬਿਸਾਲੇ। ਖਨਹਿ ਤਹਾਂ ਮਿਲਿ ਕੈ ਭਟ ਜਾਲੇ[5] ॥ ੨੮ ॥ ਅਨਿਕ ਪ੍ਰਕਾਰ ਮਚਾਵਹਿੰ ਰੌਰਾ। ਕੂਦਹਿੰ ਕਿਲਕਹਿੰ ਖੋਦਹਿੰ ਠੌਰਾ। ਸਵਧਾਨ ਹੁਇ ਸ਼ਸਤ੍ਰ ਸੰਭਾਰਹਿੰ। ਕਰੈ ਓਜ ਕੋ ਪੈਰ ਪ੍ਰਹਾਰਹਿੰ ॥੨੯ ॥ ਅਨਿਕ ਜਤਨ ਤੇ ਮ੍ਰਿਤਕਾ ਟਾਰੈਂ। 'ਪਿਖਹਿੰ ਅਸੁਰ ਕੋ ਅਬਿ ਹਮ ਮਾਰੈਂ"। ਸਪਤ ਦਨੋਸ ਬੀਤੇ ਇਸ ਭਾਂਤੀ। ਕਰਤਿ ਜਤਨ ਕੋ ਸ਼ੱਤ੍ਰੂਨਿ ਘਾਤੀ ॥ ੩੦ ॥ ਪਿਖਨੋ ਸਰੀਰ ਦੈਤ ਕਹੁ ਕਾਰਾ। ਲੀਨਿ ਸ੍ਵਾਸ ਬਹੁ ਪੌਨ ਨਿਕਾਰਾ। ਨਰ ਅਨੇਕ ਉਛ੍ਰਭ ਗਏ ਗਗਨ ਮੈਂ। ਪਰੇ ਸੁ ਦੂਰ ਜਾਇ ਕਿਤ ਬਨ ਮੈਂ ॥ ੩੧ ॥ ਸ਼ਬਦ ਕੁਲਾਹਲ ਅਤਿਸ਼ੈ ਹੋਵਾ। ਪਰਨੋ ਅਸੁਰ ਕੋ ਤਨ ਜਬਿ ਜੋਵਾ। ਅੰਗ ਹਲਾਵਨਿ ਕੀਨਿ ਤਦਾਈ। ਉਠਨੋ ਦੈਤ ਦਾਰੁਨਤਾ ਛਾਈ ॥ ੩੨ ॥ ਮ੍ਰਿਤਕਾ ਤਨ ਪਰ ਤੇ ਸੁ ਉਤਾਰੀ। ਪੁਨਹਿ ਬਾਹਨੀ ਬਛੀ ਨਿਹਾਰੀ। ਮਚਨੋ ਰੌਰ ਸੋ ਸੁਨਿ ਕਰਿ ਕਾਨ। ਮਹਾਂ ਕ੍ਰੁਧ[6] ਹੋਯਹੁ ਸਵਧਾਨ" ॥ ੩੩ ॥ ਇਤਿ ਸ਼੍ਰੀ ਸੂਰਜ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਅੰਸੇ 'ਸ਼੍ਰੀ ਹਰਿਨਾਥ ਵਰਣ' ਪ੍ਰਸੰਗ ਬਰਣਨੰ ਨਾਮ ਕੋਨਤਿੰਸਤੀ ਅੰਸੂ ॥ ੨੪ ॥

੨੪. [ਧੁੰਧੁ ਬੱਧ ਕਥਾ]।

ਦੋਹਰਾ ॥ "ਸੁਨਤਿ ਕੁਲਾਹਲ ਕਰਨ ਮਹਿੰ ਜਾਗਨੋ ਅਸੁਰ ਸੁਚੇਤ। ਸੈਲ ਸ੍ਰਿੰਗ ਉਤੰਗ ਜਨੋਂ ਸਭਿ ਅਵਨੀ ਜਨੁ ਕੇਤ[7] ॥ ੧ ॥ ਚੌਪਈ ॥ ਇਸ

---

[1]ਕਿਤਨੇ ਜੋਜਨ ਤਕ ਬੜੀ ਬਰੇਤੀ ਸੀ। [2]ਉੱਚਾ ਥਾਉਂ। [3]ਕਹੀਆਂ। [4]ਰੰਦਾਏ,ਰੋਤੀ। [5]ਸਾਵੇ। [6]ਵੱਡੇ ਸਰੀਰ ਵਾਲਾ। [7]ਕੈਨਾਂ ਵਿਚ। [8]ਉੱਚੀ ਵੱਟੀ ਸਹਤ ਪਹਾੜ, ਜਿਵੇਂ ਸਾਦੀ ਪ੍ਰਿਥਵੀ ਦਾ ਮਾਨੋ ਝੰਡਾ ਰੂਪ ਹੁੰਦਾ ਹੈ। (ਇਸ ਤਰ੍ਹਾਂ ਦਾ ਉੱਚਾ ਉਹ ਦੈਂਤ ਸੀ)। (ਅ) ਪਹਾੜ ਵਰਗੇ ਦੈਂਤ ਦੇ ਸਿੰਗ ਥੀ ਅਰਥ ਲਗਾਉਂਦੇ ਹਨ। (ਏ) ਸਾਦੀ ਪ੍ਰਿਥਵੀ ਵਿਚ ਮਾਨੋਂ ਝੰਡਾ ਹੈ।

ਪ੍ਰਕਾਰ ਠਾਂਢੋ ਬਡ ਦੈਤ। [1]ਉਤਸਾਹੀ, ਪ੍ਰਾਕ੍ਰਮਿ, ਸੁਰ ਜੈਤ[2]। ਛਿਤ ਤੇ ਨ੍ਰਿਪਤਿ ਸਥਿਤਿ ਭਾ ਸਮੈਦਨ। ਜਗ ਕੰਟਕ ਕੋ ਚਹਿਤਿ ਨਿਕੈਦਨ॥੨॥ ਸੁਤ ਗਨ ਸਹਤ ਬਾਹਨੀ ਸਾਰੀ। ਸ਼ਸਤ੍ਰ ਅਸਤ੍ਰ ਧਾਰੇ ਤਨ ਭਾਰੀ। ਦੌੜ ਬਧਨਿ ਕੀ ਕਾਂਖਾਵਾਨ[3]। ਛੋਰਨਿ ਕਰੇ ਮਹਾਂ ਖਰ ਬਾਨ॥ ੩॥ ਦੇਖਤਿ ਧੁੰਧੁ ਬਦਨ ਮੁਸਕਾਨਜੋ। ਦਾਰੁਨ ਮਹਿਦੈ ਬਾਕ ਬਖਾਨਜੋ[4]। 'ਭੋ ਭੋ ਭੂਪ! ਕਵਨ ਤੂੰ ਅਹੈਂ ?। ਮਮ ਪ੍ਰਾਕ੍ਰਮ ਕੋ ਤੂੰ ਨਹਿੰ ਲਹੈਂ ?॥ ੪॥ ਏਕ ਗ੍ਰਾਸ ਭੀ ਹੋਇ ਨ ਮੇਰਾ। ਕਯਾ ਤੂੰ ਠਾਂਢੋ ਮੂੜ ਬਡੇਰਾ। ਸੁਪਤਿ ਸ਼ੇਰ ਕਜੋਂ ਆਨਿ ਜਗਾਵਾ। ਮੈਂ ਸਗਰੋ ਸੁਰ ਕਟਕ ਪਲਾਵਾ॥ ੫॥ ਕੋ ਨਹਿੰ ਅਟਕਜੋ ਮੋਹਿ ਅਗਾਰੀ। ਮਮ ਛਰ ਤੀਨ ਲੋਕ ਮਹਿੰ ਭਾਰੀ। ਤੈਂ ਕੈਸੇ ਕਰਿ ਜਾਨਜੋ ਨਾਂਹੀ। ਆਨਿ ਪਰਜੋ ਜਮ ਕੇ ਮੁਖ ਮਾਂਹੀ'॥ ੬॥ ਸੁਨਤਿ ਨ੍ਰਿਪਤ ਨਹਿ ਧੀਰਜ ਛੋਰਾ। ਕਹਜੋ ਬਾਕ 'ਜੇ ਮੈਂ ਬਲ ਚੋਰਾ ਤਉ ਧਰਮ ਛੱਤ੍ਰੀ ਕੋ ਮੇਰਾ। ਕਰਿਹੌਂ ਸੈਘਰ ਘੋਰ ਘਨੇਰਾ॥ ੭॥ ਦੈਵ ਅਧੀਨ ਹਾਰ ਅਰੁ ਜੀਤ'। ਅਸ਼ ਕਹਿ ਕਰਿ ਧਰਿ ਕ੍ਰੋਧ ਸੁ ਚੀਤ। ਸ਼ਸਤ੍ਰ ਪ੍ਰਹਾਰਨਿ ਆਇਸੁ ਦੀਨਿ। ਛੂਟੇ ਤੀਰ ਤੀਖਨ ਤਨ ਲੀਨਿ॥ ੮॥ ਨ੍ਰਿਪ ਕੇ ਸੁਤਨਿ ਅਗਾਰੀ ਘੇਰਾ। ਮਹਾਂ ਸ਼ਸਤ੍ਰ ਛੋਰੇ ਇਕ ਬੇਰਾ। ਬਾਨ ਅਨੇਕ ਬਡੇ ਬਰਖਾਏ। ਪਰਘ[5], ਭੁਸੁੰਡੀ[6], ਤੋਮਰ[7] ਛਾਏ॥੯॥ ਅਨਿਕ ਪ੍ਰਹਾਰ ਗਦਾ ਕੇ ਕੀਨਿ। ਸੰਗ ਖੜਗ ਤੇ ਕਰ ਖਰ ਲੀਨੇ[8]। ਬਾਦਿਤ ਸੰਖ ਅਨੇਕ ਬਜਾਏ ਮਚਜੋ ਕੁਲਾਹਲ ਰਣ ਅਧਿਕਾਏ॥ ੧੦॥ ਕਰਜੋ ਧੁੰਧੁ ਨੇ ਕ੍ਰੋਧ ਬਡੇਰੇ। ਸ਼ਸਤ੍ਰ ਲਗੇ, ਤਨ ਧਸੇ ਘਨੇਰੇ। ਕੋ ਪਾਇਨਿ ਤੇ ਪਕਰਿ ਬਗਾਯੋ।ਕੋ ਗਹਿ ਕੈ ਅਵਨੀ ਪਟਕਾਯੋ॥ ੧੧॥ ਕੋ ਪਾਇਨਿ ਸੋਂ ਦਪਟ[9] ਗਿਰਾਏ। ਕਿਤਿਕ ਧਕੇਲਤਿ ਪ੍ਰਾਨ ਨਸਾਏ। ਕੇਤਿਕ ਕੋ ਭੁੱਖਨਿ ਕਰਿ ਲੀਨਸਿ। ਕਿਸਹੂੰ ਗਹਿ ਗਹਿ ਪੀਸਨਿ ਕੀਨਸਿ[10]॥ ੧੨॥ ਕੇਤਿਕ ਕੋ ਪਕਰਜੋ ਪਗ ਚੀਰਜੋ। ਕਰਦਮ ਆਮਿਖ ਰੁਧਿਰ ਬਿਭੀਰਜੋ। ਗਗਨ ਗਰਦ ਸੋਂ ਛਾਦਜੋ ਸਾਰਾ। ਪਕਰਿ ਪਕਰਿ ਭਟ ਚੀਰਤਿ ਭਾਰਾ[11]॥੧੩॥ ਇਮ ਪਰਬਿਰਤਜੋ ਜੰਗ ਬਿਲੰਦਾ। 'ਮਾਰ ਮਾਰ'

[1]ਉਤਸ਼ਾਹਵਾਲਾ, ਬਲੀ, ਦੇਵਤਿਆਂ ਦੇ ਜਿੱਤਣ ਵਾਲਾ। [2]ਭਾਵ ਦੈਂਤ ਨੂੰ। [3]ਇੱਛਾਵਾਨ। [4]ਬੜਾ ਭਿਆਨਕ ਵਾਕ ਉਚਾਰਿਓਸ। [5]ਲੋਹੇ ਦੀ ਗਦਾ। ਲੋਹੇ ਮੜਿਆ ਡੰਡਾ। ਗੰਡਾਸਾ। [6]ਮਹਾਂ ਭਾਰਤ ਦੇ ਜੁਧ ਸਮੇਂ ਦਾ ਇਕ ਅਸਤ੍ਰ। ਇਕ ਪਕਾਰ ਦਾ ਗੋਫਣਾ ਜਿਸ ਵਿੱਚ ਪੱਥਰ ਕਰਕੇ ਵੇਰੀ ਤੇ ਸੱਟਦੇ ਸਨ। ਇਹ ਚਮੜੇ ਦਾ ਹੁੰਦਾ ਸੀ ਤੇ ਝਿੰਨ ਹਥ ਲੰਮਾ ਹੁੰਦਾ ਸੀ। [7]ਭਾਲੇ ਵਰਗਾ ਇੱਕ ਹਥਿਆਰ। ਨੇਜ਼ਾ। [8]ਨਾਲ ਹੀ ਚੌਥ ਵਿਚ ਤਿੱਖੀਆਂ ਤਲਵਾਰਾਂ ਲੈਕੇ (ਵਾਰ ਕੀਤੇ)। (ਅ) ਨਾਲ ਹੀ ਤਲਵਾਰਾਂ ਹੱਥ ਵਿਚ ਤੇ ਤਿੱਖੇ (ਤੀਰ ਲੀਤੇ)। [9]ਦਰੜਕੇ। [10]ਪੀਹ ਦਿੱਤਾ। [11]ਚੀਰ ਸਿੱਟੇ

ਬੋਲਹਿੰ ਭਟ ਬ੍ਰਿੰਦਾ। ਕੁੰਭਕਰਨ ਜਿਮ ਦੂਸਰ ਭਯੋ। ਖਰੋ ਦੈਤ ਰਿਸ ਜਿਸ ਕੋ ਛਯੋ ॥੧੪॥ ਇਮ ਪ੍ਰਾਕ੍ਰਮ ਜਬਿ ਕੀਨਿ ਮਹਾਨਾ। ਰਾਜਪੁੱਤ੍ਰ ਗਹਿ ਆਯੁਧ ਨਾਨਾ। ਜਿਮ ਗਿਰ ਪਰ ਕੋ ਬਿਹੰਗ ਸਿਧਾਰੈਂ। ਪਹੁੰਚਹਿੰ ਨਿਕਟਿ ਬ੍ਰਸਤ੍ਰ ਗਨ ਮਾਰੈਂ ॥ ੧੫ ॥ ਮਚਯੋ ਰੌਰ ਕਛ ਸੁਨਯੋ ਨ ਕਾਨਾ। ਛਾਯੋ ਗਗਨ ਮਹਾਂ ਗਨ ਬਾਨਾ[1]। ਦੈਤ ਸਰੀਰ ਬਿਖੇ ਪਰਵੇਸ਼ੇ।ਜਥਾ ਸਰਪ ਗਿਰ ਬਰਹਿੰ[2] ਬਿਸ਼ੇਸ਼ੇ॥੧੬॥ਚਮਕਹਿੰ ਚੰਦ੍ਰਹਾਸ[3] ਲਗਿ ਅੰਗਹਿੰ। ਜਨੁ ਭਜ਼ਿਤਾ ਪਜ਼ਤੀ ਗਿਰ ਸ਼ਿੰਗਹਿੰ[4]। ਪਰਘ[5] ਸ਼ਕਤਿ[6] ਤੋਮਰ ਬਹੁ ਭਾਲੇ। ਹਤਹਿੰ ਬਾਰ ਇਕ ਦੈਤ ਕਰਾਲੇ ॥੧੭॥ ਧੁੰਧੁ ਕ੍ਰੋਧ ਕੋ ਅਧਿਕ ਉਮਾਹਾ। ਸੁਭਟਨਿ ਮਾਰਤਿ ਬਹੁ ਰਣ ਮਾਂਹਾ। ਥਿਰ ਨ ਅਗਾਰੀ ਹੋਵਨਿ ਦੇਤਿ। ਜਿਤ ਕਿਤ ਹਤਿ ਹਤਿ ਭਟ ਰਣਖੇਤ ॥ ੧੮ ॥ ਮਾਰਿ ਮਾਰਿ ਕਰਿ ਫੇਰ ਲਗਾਯੋ। ਮਹਾਂ ਤ੍ਰਾਸ ਰਣ ਮਹਿੰ ਉਪਜਾਯੋ। ਦ੍ਰੁਧਤਿ ਲਿਪਤਿ[7] ਤਨ ਨਿਕਸਹਿ ਧਾਰਾ। ਜਨੁ ਗਿਰ ਗੇਰੂ ਕੇਰ ਪੂਨਾਰਾ[8] ॥ ੧੯ ॥ ਗਰਜਤਿ ਗਰੂਓ ਮੇਘ ਸਮਾਨਾ। ਸੰਘਾਰਤਿ ਸੁਭਟਨਿ ਗਹਿ ਪਾਨਾ। ਘਾਇਲ ਪਰੇ ਕਿਤਿਕ ਤਰਫਾਵੈਂ। ਕਿਤੇ ਗਗਨ ਮਹਿੰ ਉਛੈ ਭ੍ਰਮਾਵੈਂ ॥੨੦॥ ਪੈਰਨਿ ਸੋਂ ਦਲਮਲ ਬਹੁ ਗੇਰੇ। ਪ੍ਰਾਕ੍ਰਮ ਕਰਤਿ ਹਤਹਿ ਪਿਖਿ ਨੇਰੇ। ਹਾਥਨਿ ਸੋਂ ਹਾਥੀ ਗਹਿ ਮਾਰਹਿ। ਸਨੰਦਨ ਕੋ ਸਨੰਦਨ ਪਰ ਡਾਰਹਿ[9] ॥ ੨੧ ॥ ਗਹੈ ਤੁਰੰਗ ਉਤੰਗ ਥਗਾਵੈ। ਨਹਿੰ ਆਗੇ ਕੋ ਠਹਰਨਿ ਪਾਵੈ। ਬਹੁਤ ਗਏ ਮਰਿ ਕੇਤਿਕ ਰਹੇ। ਮਹਾਬੀਰ ਨੇ ਸੋ ਭੀ ਦਹੇ ॥ ੨੨ ॥ ਨ੍ਰਿਪ ਕੇ ਪੁੱਤ੍ਰ ਇਕੀਸ ਹਜ਼ਾਰ। ਕ੍ਰੋਧ ਧੁੰਧ ਨੇ ਦਏ ਸੰਘਾਰ। ਸਾਠ ਸਹੰਸ੍ਰ ਸਗਰ[10] ਕੇ ਸੁਤ ਜਿਮ। ਕਪਲ ਮਹਾਂ ਮੁਨਿ ਦਹੇ, ਹਰੇ ਤਿਮ[11] ॥ ੨੩ ॥ ਨ੍ਰਿਪ ਸੁਤ ਤੀਨ ਸ਼ੇਸ਼ ਰਹਿ ਜਬੈ। ਆਪ ਕ੍ਰੋਧ ਕੋ ਧਰਿ ਕਰਿ ਤਬੈ। ਰਣ ਕੇ ਸਨਮੁਖ ਭਾ ਸਵਧਾਨਾ। ਗਹਯੋ ਹਾਥ ਮਹਿੰ ਚਾਪ ਮਹਾਨਾ ॥ ੨੪ ॥ ਕੰਚਨ ਕਵਚ[12] ਸਜਾਇ ਸਰੀਰ। ਗਯੋ ਦੈਤ ਕੇ ਅੱਗ੍ਰ ਸਧੀਰ। ਕਮਲਾਪਤਿ ਤਿਹ ਛਿਨ ਚਲਿ ਆਏ। ਨਹਿੰ ਆਪਾ ਕਿਸ-ਹੂੰ ਦਰਸਾਏ ॥ ੨੫ ॥ ਭਏ ਪ੍ਰਵੇਸ਼ ਭੂਪ ਕੇ ਤਨ ਮੈਂ। ਜਿਸ ਤੇ ਬਲ ਉਤ-

[1]ਬਹੁਤੇ ਬਾਲਾਂ ਨਾਲ। [2]ਪਹਾੜ ਵਿਚ ਵੜ ਜਾਣ। [3]ਤਲਵਾਰਾਂ। [4]ਮਾਨੋਂ ਬਿਜਲੀ ਪੈਂਦੀਆਂ ਹਨ ਪਹਾੜ ਦੀ ਚੋਟੀ ਤੇ। [5]ਸੁੱਟੇ। [6]ਬਰਛੇ। [7]ਲਹੂ ਨਾਲ ਲਿਬੜੇ। [8]ਗੇਰੂ ਦੇ ਪਹਾੜ ਦਾ ਮਾਨੋਂ ਪ੍ਰਨਾਲਾ ਹੈ। [9]ਰਥ ਤੇ ਰਥ ਸੁੱਟ ਦੇਂਦਾ ਹੈ। [10]ਇਕ ਰਾਜੇ ਦਾ ਨਾਮ ਹੈ। [11]ਕਪਲ ਮਹਾ ਮੁਨੀ ਨੇ (ਜਿਵੇਂ) ਮਾਰੇ ਸਠ ਤਿਵੇਂ ਹੀ ਮਾਰ ਦਿਤੇ। [12]ਸੰਜੋਅ। *ਪਾ-ਪਗ।

ਸਾਹਨੋ ਮਨ ਮੈਂ। ਅਤਿ ਪ੍ਰਾਕ੍ਰਮ ਅਧਿਪਤਿ[1] ਕੇ ਹੋਵਾ। ਦੈਤ ਓਜ ਕੋ ਈਖਦ ਜੋਵਾ[2] ॥ ੨੬ ॥ ਤਜੇ ਬਾਣ ਅਨਗਨ ਰਿਪੁ ਹੇਤਾ। ਬੀਧਨੋ ਦੈਤ ਰੁਧਿਰ ਬਹੁ ਗੇਤਾ[3]। ਕ੍ਰੋਧਿ ਧੁੰਧੁ ਨੇ ਸੈਲ ਉਖਾਰਾ। ਹਿਤ ਸੰਘਾਰਨਿ ਨ੍ਰਿਪ ਪਰ ਡਾਰਾ ॥੨੭॥ ਆਵਤਿ ਗਿਰ ਪਿਖਿ ਓਜ ਸੰਭਾਰਾ[4]। ਸਰ ਅਧ ਚੰਦ੍ਰਾ-ਕਾਰ[5]ਨਿਕਾਰਾ। ਤਾਨ ਧਨੁਖ ਤੇ ਸਮੁਖ ਪ੍ਰਹਾਰਾ। ਅਰਧ ਪੰਥ ਮਹਿ ਗਿਰ ਕਟਿ ਡਾਰਾ ॥ ੨੮ ॥ ਅਨਿਕ ਤਰੋਵਰ ਧੁੰਧੁ ਬਗਾਵੈ। ਸਭਿ ਕੋ ਕਾਟਤਿ ਨ੍ਰਿਪਤਿ ਗਿਰਾਵੈ। ਦੁੰਦ ਜੁੱਧ ਹੋਵਨਿ ਜਬਿ ਲਾਗਾ। ਭਜਹਿ ਨਹੀਂ ਦੋਨਹੁੰ ਭਬਿ ਆਗਾ॥੨੯॥ ਲੈ ਇਕ ਸਿਲਾ ਭੂਪ ਪਰ ਆਵਾ। ਢਿਗ ਹੁਇ ਮਾਰਨਿ ਹਿਤ ਲਲਚਾਵਾ। ਕਰਿ ਲਾਘਵਤਾ[6] ਨ੍ਰਿਪ ਨੇ ਡਾਟਾ। ਚੰਦ੍ਰਹਾਸ ਤੇ[7] ਤਿਹ ਕਰ ਕਾਟਾ ॥੩੦॥ ਸਹਤ ਸਿਲਾ ਕਰ ਧਰਨੀ ਪਰਜੋ। ਧੁੰਧੁ ਅਧਿਕ ਕ੍ਰੋਧ ਮੈਂ ਭਰਜੋ[8]ਦ੍ਰੁਤਿਧ ਹਾਥਕੇ ਤਲ ਕੋ ਮਾਰਾ[9]। ਹਯਨਿ ਸਹਤ ਸਾਰਥਿ[10] ਸੰਘਾਰਾ॥੩੧॥ ਪੁਨ ਤੂਰਨ ਹੀ ਸੈਲ ਬਗਾਵਾ। ਆਵਤਿ ਨਿਕਟਿ ਨ੍ਰਿਪਤ ਦ੍ਰਿਗ੍ਰਟਾਵਾ[11]ਮਾਰ ਕੁਲਾਂਚ[12]*ਤਜੀ ਭਬਿ ਸਨੈਦਨ।ਖਰਜੋ ਧਰਾ ਤਲ ਸ਼ੱਤ੍ਰੂ ਨਿਕੈਦਨ॥੩੨॥ਪਰਜੋ ਸੈਲ ਰਥ ਚੂਰਨ ਕੀਨਸਿ।ਧਾਇ ਭੂਪ ਲਲਕਾਰੋ ਦੀਨਸਿ।ਪੁਨਹਿ ਖਜ਼ਗ ਕਰਿ ਜ਼ੋਰ ਚਲਾਵਾ।ਦੁਸਰ ਕਰਕੋ ਕਾਟਿ ਗਿਰਾਵਾ ॥੩੩॥ਹ੍ਵੈ ਧੁੰਧੁ ਦ੍ਵੈ ਹਾਥ ਬਿਹੀਨਾ। ਸ਼ੂਵਤਿ ਰੁਧਰ ਦਾਰੁਣਤਾ ਲੀਨ[13]। ਨ੍ਰਿਪ ਪਰ ਮੁਖ ਪਸਾਰ ਕਰਿ ਆਯੋ। ਬੱਜ੍ਰ ਪਾਤ† ਕੇ ਸਮ[14] ਗਰਜਾਯੋ ॥ ੩੪॥ ਅਧਿਪਤਿ ਧਨੁਸ਼ ਧਾਰਿ ਕੈ ਤੂਰਨ।ਸਰਨਿ ਸਾਥ ਮੁਖ ਕੀਨਸਿ ਪੂਰਨ[15]। ਆਯਹੁ ਜਬਿ ਹੂੰ ਨਿਕਟਿ ਕਰਾਲਾ। ਦਿਢ ਨਰਿੰਦ ਹ੍ਵੈ ਕਰਿ ਭਤਕਾਲਾ ॥ ੩੫ ॥ ਖਜ਼ਗ ਸੰਗ ਤਿਸ ਕੋ ਸਿਰ ਛੇਦਾ। ਗਿਰਜੋ ਮਹੀਤਲ ਮਹਿਦ ਸ ਖੇਦਾ[16]।ਕਿਤਿਕ ਦਬੇ ਤਿਸ ਤਨਕੇ ਤਰੋਲਗੇ ਧਕੇਲਾਕੇਤਿਕ ਮਰੇ॥੩੬॥ ਇਸ ਪ੍ਰਕਾਰ ਜਬਿ ਧੁੰਧੁ ਮਾਰਾ। ਨਿਰਮਲ ਰਜ ਤੇ ਭਾ ਨਭ ਸਾਰਾ। ਇੱਤਨਾਦਿਕ ਉਤਪਾਤ ਜੁ ਅਹੈ। ਸਰਬ ਨਾਸ਼ ਭੇ ਜਗ ਸੁਖ ਲਹੈ ॥੩੭॥ ਸੁਰ ਸਭਿ ਭੂਪਤ ਕੇ ਢਿਗ ਆਏ। ਮਧੁਰ ਗਿਰਾ ਕਹਿ ਆਸ਼ਿਖ ਗਾਏ।

---

[1]ਰਾਜੇ ਦਾ। [2]ਥੋੜਾ ਜਿਹਾ ਡਿੱਠਾ। [3]ਡਿੱਗਾ। [4](ਰਾਜੇ ਨੇ) ਬਲ ਸੰਭਾਲਿਆ। [5]ਅੱਧੇ ਚੰਦਰਮਾਂ ਦੀ ਸ਼ਕਲ ਦਾ ਤੀਰ। [6]ਫੁਰਤੀ ਕਰਕੇ। [7]ਤਲਵਾਰ ਨਾਲ। [8]ਹੱਥ ਦੀ ਤਲੀ ਮਾਰੀ (ਦੈਂਤ ਨੇ)। [9]ਰਥਵਾਹੀ। [10]ਡਾਲ। [11]ਡਾਢ ਬੜਾ ਭਲਾਉਣਾ ਜਿਹਾ ਹੋ ਗਿਆ। [12]ਬੱਜ੍ਰ ਦੇ ਪੈਣ ਵਾਂਙ। [13]ਤੀਰਾਂ ਨਾਲ ਮੂੰਹ ਭਰ ਦਿਤਾ। [14]ਦੁਖ ਸਹਿਤ। *ਪਾ—ਕਿ ਡਾਲ। †ਪਾ—ਸਾਰ।

'ਮਹਾਂ ਦੁਸ਼ਟ ਕੰਟਕ' ਤੈਂ ਮਾਰਾ। ਸਕਲ ਜਗਤ ਕੋ ਕੀਨਿ ਸੁਖਾਰਾ ॥੬੮॥ ਅਬਿ ਤੇ ਤੋਰੋ ਨਾਮ ਮਹਾਨਾ।–ਧੁੰਧੁਮਾਰ–ਪ੍ਰਗਟਹਿ ਬਲਵਾਨਾ। ਅਧਿਕ ਸੁਜਸੁ ਲੋਕਨਿ ਮਹਿ ਲਹੋਰਣ ਤੇ ਬਚਿ ਸੁਤ ਤੂੰ ਤਵ ਰਹੋ॥੬੯॥ ਤਿਨ ਤੇ ਚਲਿ ਹੈ ਬੰਸ ਅਗਾਰੀ। ਜਿਸ ਮਹਿ ਰਾਮਚੰਦ ਭੁਜ ਭਾਰੀ। ਕਮਲਾਪਤਿ ਹੋਵੈ ਅਵਤਾਰਾ। ਪ੍ਰਵਿਸ਼ਜੋ ਤਵ ਤਨ ਮਹਿ ਜੁ ਉਦਾਰਾ ॥ ੭੦॥ ਜਿਸ ਕੇ ਪ੍ਰਾਕ੍ਰਮ ਕੋ ਅਬਿ ਪਾਇ। ਮਾਰਜੋ ਦੈਤ ਹੁਤੋ ਬਲ ਕਾਇ"। ਇਮ ਕਹਿ ਦੇਵ ਸਰਬ ਹੀ ਗਵਨੇ। ਭੂਪਤਿ ਗਯੋ ਆਪਨੇ ਭਵਨੇ ॥੭੧॥ ਤਬਿ ਤੇ 'ਧੁੰਧੁਮਾਰ' ਇਹ ਨਾਮ। ਜਗ ਮਹਿ ਬਿਦਤ ਭਯੋ ਅਭਿਰਾਮ*। ਰਾਮਾਇਨ ਆਦਿਕ ਇਤਿਹਾਸ। ਲਿਖਜੋ ਨਾਮ ਤਿਹ ਕਵਿਨਿ[1] ਪ੍ਰਕਾਸ਼" ॥੭੨॥ਇਹ ਸਭਿ ਕਥਾ ਗੁਰੂ ਹਰਿਰਾਇ।ਸਭਿ ਸੰਗਤਿ ਕੋ ਦਈ ਸੁਨਾਇ। "ਅਪਰਨਿ" ਮਹਿੰ ਪ੍ਰਵੇਸ਼ ਹੁਇ ਮਾਰ॥ਭਗਤ ਉਤੰਕਹਿ" ਕਾਜ ਸੁਧਾਰਾ† ॥ ੭੩ ॥ ਇੱਤਯਾਦਿਕ ਲਖਿ ਪ੍ਰਭੂ ਵਡਿਆਈ। ਜਪਹੁ ਨਾਮ ਹੁਇ ਅੰਤ ਸਹਾਈ।ਜਨਮ ਮਰਨ ਤੇ ਛੂਟਹੁ ਫੇਰਾ।ਅਚਲਪਦਵੀਲੇਹੁਬਡੇਰ"॥੭੪॥

ਇਤਿ ਸ੍ਰੀ ੬ਵ ਪ੍ਰਭਾਪ ਸੂਰਜ ਗ੍ਰੰਥੇ ਦਸਮੀ ਰਾਸੇ 'ਸ੍ਰੀ ਧੰਧੁਮਾਰ ਕਥਾ' ਪ੍ਰਥਮ ਅਧਯਾਇਸਮੀ ਅੰਸੂ ॥ ੨੭ ॥

੨੫. [ਗਾਲਵ ਦੇ ਛੇ ਸੌ ਘੋੜਾ ਪ੍ਰਾਪਤ ਕਰਨ ਦੀ ਕਥਾ]।

ਚੌਪਈ ॥ "ਅਬਹਿ ਕਥਾ ਸਤਿਸੰਗ ਕੀ ਅਰੁ ਗੁਰ ਮਾਨਨਿ ਕੇਰ। ਸੁਨਹੁ ਪ੍ਰੇਮ ਕਰਿ ਉਰ ਧਰਹੁ ਲਿਹੁ ਕੱਲਯਾਨ ਬਡੇਰ‡ ॥ ੧ ॥ ਚੌਪਈ ॥ ਬਿਸ੍ਵਾ-

---

[1]ਦੁਖਦਾਈ। [2]ਵੱਡੇ ਸਰੀਰ ਵਾਲਾ। [3]ਕਵੀਆਂ ਨੇ। [4]ਦੈਂਤ ਭਰਾ ਰਾਜੇ ਦੇ ਸਰੀਰ ਵਿਚ। ਪੱਰਖੀ ਦਾ ਨਾਮ ਹੈ। *ਪਾਃ–ਜਗ ਧਾਮ। †ਕਵਿ ਜੀ ਦਾ ਆਸ਼ਯ ਇਸ ਕਥਾ ਤੋਂ ਪਰਮੇਸ਼ੁਰ ਦੇ ਭਗਤਾਂ ਨੂੰ ਸਹਾਇਤਾ ਦੇਣ ਦੇ ਅਟੱਲ ਨੇਮ ਨੂੰ ਪ੍ਰਗਟ ਕਰਨ ਤੋਂ ਹੈ, ਪਰ ਕਥਾ ਪੌਰਾਣਕ ਹੈ,ਜੋ ਗਾਲਵਨ ਉਸ ਜ਼ਮਾਨੇ ਦੇ ਹੋਏ ਸਾਕਿਆਂ ਦੇ ਅਤਯੋਕਤੀ ਵਰਣਨਾਂ ਵਿਚੋਂ ਇਕ ਹੈ ਜਦੋਂ ਕਿ ਪੰਜਾਬ ਤੇ ਹਿੰਦ ਦੇ ਅਸਲੀ ਵਸਨੀਕਾਂ ਨਾਲ,ਜਿਨ੍ਹਾਂ ਨੂੰ ਉਹ ਰਾਖਸ਼ ਤੇ ਦਸਯੂ ਸੋਦਿਆ ਕਰਦੇ ਸਨ, ਆਰਯ ਕਲ ਦੇ ਹਮਲਾ ਆਵਰਾਂ ਦੇ ਜੁੱਧ ਜੰਗ ਤੇ ਘੋਲ ਹੋਏ। ਸਤਿਗੁਰਾਂ ਨੂੰ ਐਸੀਆਂ ਕਥਾ ਸੁਨਾਉਣ ਦੀ ਲੋੜ ਕਾਹਨੂੰ ਪੈਣੀ ਸੀ ਜਦ ਕਿ ਆਪ ਉਹ ਸ਼ਸਤ੍ਰਾਵਿਦ ਹੋ ਹੋਕੇ ਪ੍ਰਤੱਖ ਭਗਤ ਵੱਛਲਤਾ ਵਰਤਕੇ ਦਿਖਾ ਰਹੇ ਸਨ। ਕਥਾ ਕਵਿ ਲਿਖਿਤ ਮਮਕਰੀ ਚਾਹੀਏ।

‡ਕਈ ਪੁਰਾਤਨ ਲਿਖਤੀ ਨੁਸਖਿਆਂ ਵਿਚ ਇੱਥੇ ਇਕ ਹੋਰ ਦੋਹਰਾ ਵੀ ਮਿਲਦਾ ਹੈ ਜਿਸ ਦਾ ਪਾਠ ਇਹ ਹੈ:–ਸੁਨਿ ਸਿਖ ਗੁਰੂ ਕੀ ਵੱਡਨਾ ਦੇਖੋ ਹਿਤ ਮੁਨਿ ਏਕ। ਮਹਾਂ ਜਤਨ ਕੋ ਕਰਤਿ ਭਾ ਸੰਕਟ ਸਹੋ ਅਨੇਕ ॥ ੨ ॥

ਮਿੱਤ੍ਰ ਮਹਾਂ ਮੁਨਿ ਰਾਯਾ। ਕਰਿ ਤਪ ਜਿਸ ਨੇ ਬ੍ਰਹਮ ਪਦ ਪਾਯਾ। ਤਿਸ ਕੋ ਸਿਖ ਗਾਲਵ ਰਿਖਿ[1] ਭਯੋ। ਸਭਿ ਬਿਧਿ ਕੋ ਉਪਦੇਸ਼ ਸੁ ਲਯੋ॥੨॥ਗੁਰ ਸੰਗ ਕਹਨੋ 'ਦੱਛਨਾ ਲੀਜੈ। ਚਹਹ ਜੁ ਆਗ੍ਯਾ ਮੋ ਕਹੁ ਦੀਜਹਿ'। ਬਿੱਸ੍ਵਾਮਿੱਤ੍ਰ ਬਖਾਨਨੋ ਬੈਨ।'ਦਛਨਾ ਲੈਨ ਚਾਹਿ ਮੁਝ ਹੈ ਨ॥੩॥ਕਹਨੋ ਦੈਨ ਕੋ ਤੈਂ ਕਰਿ ਭਾਖਿਯਾਂਤੇ ਹਮ ਨੇ ਲੀਨਸਿ ਪਾਖਿ'। ਗਾਲਵ ਨੇ ਪੁਨ ਬਾਕ ਬਖਾਨਾ। 'ਬਿੱਦ੍ਯਾ ਨਿਫਲਹਿ ਬਿਨ ਦਿਯ ਦਾਨਾ॥ ੪ ॥ ਯਾਂਤੇ ਉਚਿਤ ਉਚਾਰਨ ਅਹੋਂ'। ਅਰਪੌਂ ਦਛਨਾ ਜਸੋਂ ਭ੍ਰਮ ਲਹੋ। ਬਿਨਾ ਦਿਯੇ ਮੁਹਿ ਸ਼ਾਂਤਿ ਨ ਆਵੈ। ਦਿਹੁ ਆਇਸੁ ਜੈਸੇ ਚਿਤ ਭਾਵੈ' ॥ ੫ ॥ ਬਿਸ੍ਵਾਮਿੱਤ੍ਰ ਹਠਾਵਨਿ ਕੀਨਸਿ। ਬਾਰ ਬਾਰ ਬਰਜਨੋ ਹਿਤ ਭੀਨਸਿ। ਗਾਲਵ ਨਹਿੰ ਮਾਨੀ ਸੋ ਬਾਤ। 'ਪਲਹੁ ਲਿਹੁ ਦਛਨਾ' ਕਹਿ ਬੱਖ੍ਯਾਤ ॥ ੬ ॥ ਸੁਨਿ ਕੌਸਕ ਨੈ[2] ਕ੍ਰੋਧ ਬਧਾਵਾ। ਤਿਹ ਅਛਕ੍ਸ਼ਤਿ ਲਖਿ ਬਾਕ ਅਲਾਵਾ।'ਸ਼੍ਰਮ ਕਰਨ ਤਨ ਸਸੀ ਸਮਾਨਾ[3]। ਉੱਜਲ ਬਰਨ, ਮਹਿਦ ਬਲਵਾਨਾ ॥ ੭ ॥ ਰੁਚਿਰ ਅਛਰ ਸਭ[4] ਬਾਜੀ ਐਸੇ। ਦੇਹੁ ਲਯਾਇ ਕਰਿ, ਬੋਲਤਿ ਜੈਸੇ'। ਇਹ ਸੁਨਿ ਕੈ ਗਾਲਵ ਦੁਚਿਤਾਈ[5]। ਬਿਨ ਉਪਾਇ ਤੇ ਅਧਿਕ ਉਪਾਈ[6] ॥੮॥ਬਾਰਿ ਬਾਰਿ ਸੋਚਤਿ ਅਕੁਲਾਵਾ।–ਕਿਤ ਤੇ ਲ੍ਯਾਵਹੁੰ, ਗੁਰੁ ਅਲਾਵਾ। ਬਿਨ ਦੀਨੇ ਮੁਝ ਮਰਿਬੋ ਨੀਕਾ। ਕੈਸੇ ਪੂਰੈਂ ਮਨੋਰਥ ਜੀ ਕਾ ॥ ੯ ॥ ਕਿਸ ਥਲ ਮੈਂ ਅਧਿ ਖੋਜਨਿ ਜਾਵੈਂ। ਅਸ ਤੁਰੰਗ ਕੀ ਸੁਧ ਨਹਿ ਪਾਵੈਂ–। ਭਯੋ ਬਿਹਾਲ ਬਿਸਾਲ ਮੁਨੀ ਜਬਿ। ਬਿਨਤਾਸੁਤ ਨੇ[7] ਜਾਨਿ ਰਿਦੇ ਤਬਿ॥ ੧੦॥ ਹੁਤੋ ਮਿੱਤ੍ਰ ਮੁਨਿ ਕੋ,ਤਬਿ ਆਯੋ।ਬਿਹਬਲ ਕੋ ਲਖਿ ਬਾਕ ਅਲਾਯੋ। 'ਭੋ ਗਾਲਵ ! ਕਤੈਂ ਬ੍ਯਾਕੁਲ ਹੋਵਾ। ਕੌਨ ਮਨੋਰਥ ਸਿੱਧ ਨ ਜੋਵਾ ? ॥ ੧੧ ॥ ਤੋਹਿ ਸਖਾ ਮੈਂ ਆਵਾ ਪਾਸ। ਨਿਜ ਕਾਰਜ ਕੋ ਕਰਹੁ ਪ੍ਰਕਾਸ਼। ਜਿਤੀ ਸਮਰਥ ਮੋਹਿ ਮੈਂ ਹੋਹਿ। ਪੂਰਨ ਕਰਵਿ ਮਨੋਰਥ ਤੋਹਿ ॥ ੧੨ ॥ ਇਹ ਪੁਰਖ ਦਿਸ਼ਿ ਮਹਾਂ ਪ੍ਰਕਾਸ਼ਤਿ। ਉਤਮ ਬ੍ਰਿੰਦ ਦੇਵਤਾ ਬਾਸਤਿ।ਦਿਤ

---

[1]ਇਹ ਰਾਜਰਿਖੀ ਸੀ,ਪਰ ਅੰਤ ਵਿਸ੍ਵਾਮਿਤ੍ਰ ਨੇ ਇਸਨੂੰ ਬ੍ਰਹਮਰਿਖੀ ਦੇ ਦਰਜੇ ਦਾ ਰਿਖੀ ਪ੍ਰਵਾਣ ਕੀਤਾ। [2]ਕਹਿਣੇ ਯੋਗ ਹੈ (ਦਾਨ ਦੀ ਅਗਿਆ)। [3]ਵਿਸ੍ਵਾਮਿੱਤ੍ਰ ਨੇ। [4]ਕਾਲੇ ਕੰਨਾਂ ਤੇ ਚੰਦ੍ਰਮਾ ਵਰਗੇ ਸ਼ੁੱਧ ਵਾਲੇ। [5]ਅੱਠ ਸੌ। [6]ਚਿੰਤਾ। [7]ਉਪਾਅ ਨਾ ਲੱਭਣ ਕਰਕੇ (ਦੁਚਿਤਾਈ) ਬਹੁਤ ਉਪਜੀ। [8]ਗਰੁੜ ਨੇ।

ਹੀ ਪ੍ਰਿਥਵੀ ਕੋ ਮੁਖ ਅਹੈ[1]। ਪੂਰਬੋਦੈ ਰਵਿ ਪੂਰਥ ਕਹੈਂ[2] ॥ ੧੩ ॥ ਇਤ ਦੱਛਣ ਸਮ ਕੋ ਇਸਥਾਨ। ਦ੍ਵਾਰ ਪਤਾਲਨਿ ਕੋ ਮਗ ਜਾਨਿ[3]। ਅਨਿਕ ਗਨਨਿ ਤੇ ਸੰਜੁਤਿ[4] ਏਹ। ਬਹੁਤ ਭਾਂਤਿ ਕੀ ਸ਼ੋਭਾ ਲੇਹਿ ॥ ੧੪ ॥ ਪੱਛਮ ਦਿਸ਼ਾ ਬਰੁਣ ਤੇ ਪਾਲਤਿ[5]। ਜਹਿਂ ਰਵਿ ਅਸਤਹਿ ਗਮਹਿਂ ਉਤਾਲਤਿ[6]। ਇਤ ਉੱਤਰ ਦਿਸ਼ਿ ਬਹੁ ਗੁਨਵੰਤੀ। ਜਿਤ ਕੁਬੇਰ ਕੀ ਪੁਰੀ ਬਸੰਤੀ ॥ ੧੫ ॥ ਜਿਤ ਚਾਹਿਤ ਤਿਤ ਕਰਹੁ ਪਯਾਨਾ। ਪਹੁੰਚਾਵੈਂ ਚਾਹਹੁ ਜਿਸ ਜਾਨਾ[7]। ਸੁਨਿ ਗਾਲਵ ਨੇ ਕਾਰਜ ਕਹਜੋ। 'ਗੁਰ ਨੈ ਅਸੁ ਸਮੂਹ' ਕੋ ਚਹਜੋ ॥ ੧੬ ॥ ਛਨਾਮ ਕਰਨ ਤਨ ਚੰਦ੍ ਪ੍ਰਭਾਕਰ[8]। ਅਸ ਤੁਰੰਗ ਕਹੁ ਹੈਂ ਕਿਸ ਕੇ ਘਰ ? ਹੋਹਿ ਆਠ ਸੈ ਗਿਨਤੀ ਮਾਂਹਿ। ਕਿਤ ਤੇ ਮੈਂ ਲਯਾਵੌਂ ਮਗ ਜਾਹਿ ॥੧੭॥ ਜੋ ਗੁਰ ਦਛਨਾ ਦਈ ਨ ਜਾਇ। ਤੌਂ ਮੈਂ ਪ੍ਰਾਨ ਧਰੌਂ ਨਹਿ ਕਾਇ। ਮਰਨ ਨੀਕ, ਜੀਵਨ ਧਿਕ ਮੇਰਾ। ਆਨ ਪਰਜੋ ਅਸ ਕਸ਼ਟ ਬਡੇਰਾ[9] ॥੧੮॥ ਬਿਨਤਾ ਸੁਤ ਨੇ ਧੀਰਜ ਦੀਨਿ। ਨਿਜ ਪਰ ਮੁਨਿ ਉਠਾਇ ਕਰਿ ਲੀਨਿ। ਉਛ ਕਰਿ ਬਿਚਰਜੋ ਬਹੁਤ ਸਥਾਨ। ਚਹਿਤਿ ਮਿੱਤ੍ ਕੋ ਸੰਕਟ ਹਾਨਿ॥੧੯॥ ਫਿਰਤਿ ਫਿਰਤ ਜਹਿਂ ਕੂਪ ਜੁਜਾਤੀ[10]। ਤਹਾਂ ਪਹੁੰਚਜੋ ਪਤਿਖਗ ਜਾਤੀ[11]। ਮੁਨਿ ਨੇ ਜਾਇ ਜਾਚਨਾ ਕੀਨਿ। 'ਹੇ ਮਹਿਪਾਲ ! ਬਿਸਾਲ ਪ੍ਰਬੀਨ ! ॥ ੨੦ ॥ ਦੇਹੁ ਤੁਰੰਗ ਆਠ ਸੈ ਮੋਹਿ। ਗੁਰਦਛਨਾ ਹਿਤ ਜਾਵੌਂ ਤੋਹਿ'। ਸੁਨਤਿ ਜੁਜਾਤੀ ਬਾਕ ਬਖਾਨਾ। 'ਮੈਂ ਬਹੁ ਕਰਤਿ ਭਯੋ ਮਖ[12] ਦਾਨਾ ॥੨੧॥ ਸਰਬ ਪਦਾਰਥ ਕੀਨੋ ਦਾਨ। ਅਬਿ ਘਰ ਮਹਿਂ ਕੁਛ ਦ੍ਰਿਸ਼ਟਿ ਪਰਾ ਨਾ ਜੋ ਤੁਝ ਕੌ ਮੈਂ ਦੇਵਨਿ ਕਰੌਂ। ਪੂਰਵ ਮਨੋਰਥ ਚਿੰਤਾ ਹਰੌਂ ॥੨੨॥ਅਬਿ ਇਕ ਕੰਨਜਾ ਹੈ ਘਰ ਮੇਰੀ। ਲੈਹੁ, ਮਨੋਰਥ ਪੂਰਵੈ ਤੇਰੇ। ਜਿਸ ਮਹਿਪਾਲਕ ਕੌ ਦਿਹ ਦੇਹੁ। ਪਲਟੇ[13] ਅਸ੍ ਆਠ ਸੈ ਲਹੁ ॥ ੨੩ ॥ ਬਹੁ ਗੁਨਵੰਤ ਸਰੂਪ ਮਹਾਨਾ। ਜਗ ਮੈਂ ਜਿਸ ਕੋ ਨਹਿਂ ਸਮਾਨਾ[14]।ਸੁਨਤਿ ਜੁਜਾਤੀ ਤੇ ਦਿਹ ਬਾਤਾ। ਲਈ ਤਪੋ ਧਨ ਨੈ[15] ਹਰਖਾਤਾ।

---

[1]ਇਥਰ ਹੀ ਪ੍ਰਿਥਵੀ ਦਾ ਮੂੰਹ ਹੈ। (ਅ) ਇਸੇ ਕਰਕੇ ਪੂਰਬ ਦਿਸ਼ਾ (ਵਲ ਹੀ) ਧਰਤੀ ਦਾ ਮੁਖ ਹੈ। [2]ਪਹਿਲੇ ਪੂਰਜ (ਦਿੱਖਦੇ) ਉਦੇ ਹੁੰਦਾ ਹੈ (ਇਸ ਕਰਕੇ ਇਸ ਦਿਸ਼ਾ ਨੂੰ) ਪੂਰਬ ਦਿਸ਼ਾ ਕਹਿੰਦੇ ਹਨ। [3]ਪਤਾਲਾਂ ਦੇ ਦਰਵੱਜੇ ਦਾ ਰਾਹ। [4]ਸਹਿਤ। [5]ਵਰਣ ਤੋਂ ਪਾਲੀ ਜਾਂਦੀ ਹੈ, ਭਾਵ ਵਰੁਣ ਰਹਿੰਦਾ ਹੈ। [6]ਡੁਬਦਾ ਹੈ ਛੇਤੀ ਜਾਵੇ। [7]ਘੋੜਿਆਂ ਦਾ ਖ਼ੈਰ। [8]ਇੰਦ੍ਰਮਾਂ ਦਾ ਸ਼ੋਭਾ ਵਾਲੇ। [9]ਠਾਮ ਹੈ ਰਾਜੇ ਵਾ ਯਜਮਾਨੀ। [10]ਅਗ ਜਾਤੀਦਾ ਪਤੀ ਭਾਵ ਗਰੁੜ। [11]ਯੱਗ। [12]ਬਦਲੇ ਵਿਚ। [13]ਤਪੱਸ੍ਵੀ ਨੇ

॥੨੪॥ ਗਰੁੜ ਆਪਨੇ ਸਦਨ ਸਿਧਾਰਾ।ਮੁਨਿ ਕੰਨਜਾ ਲੈ ਆਨ ਪਧਾਰਾ। ਗਯੋ 'ਅਯੁੱਧਜਾ' ਨਗਰ ਮਝਾਰੀ। ਪੁਨ ਭੂਪਤਿ ਕੇ ਪਹੁੰਚਜੋ ਦ੍ਵਾਰੀ॥੨੫॥ ਮਹਿਪਾਲਕ ਕੈ ਜਾਇ ਬਖਾਨਾ। 'ਭੋ ਨਰਿੰਦ੍ਰ! ਮੁਝ ਤੇ ਸੁਨਿ ਕਾਨਾ। ਇਹ ਕੰਨਜਾਂ ਦਾਰਾ ਹਿਤ ਲੇਵਹੁ। ਸ਼ਜਾਮ ਕਰਨ ਅਸੁ ਅਠ ਸੈ ਦੇਵਹੁ ॥੨੬॥ ਬਰ ਸੁਮੱਧਜਮਾ ਸੁੰਦਰ ਰੂਪਾ। ਪੁੱਤ੍ਰ ਉਪਾਵੈ ਬਲੀ ਅਨੂਪਾ। ਤੋਹਿ ਸੋਗ ਲੋਚਨ ਬਿਸਚਾਰਾ[1]। ਅੰਗ ਮਨੋਹਰ ਤਨ ਸੁ-ਕੁਮਾਰਾ[2] ॥੨੭॥ ਤਬਿ ਨਰਿੰਦ੍ਰ ਨੇ ਬਾਕ ਬਖਾਨਾ। 'ਸੁਨਹੁ ਤਪੋਧਨ ਤੇਜ ਨਿਧਾਨਾ'। ਦ੍ਵੈ ਸ਼ਤਿ ਤੁਰੰਗ ਨਿਕਟਿ ਮੁਝ ਤੈਸੇ।ਤੁਮ ਕੌ ਅਤਿ ਬਾਂਛਤਿ ਹੈਂ ਜੈਸੇ ॥੨੮॥ ਅਪਰ ਨਹੀਂ ਮੇਰੇ ਢਿਗ ਕੋਈ। ਆਪ ਬਿਲੋਕਿ ਲੇਹੁ ਬਲ ਜੋਈ'। [3]'ਭੋ ਮਹਿ-ਪਾਲ! ਲੇਹੁ ਇਹ ਕੰਨਜਾਂ। ਜਾਂਹਿ ਸਮਾਨ ਆਨ ਨਹਿੰ ਧੰਨਜਾਂ[4] ॥ ੨੯ ॥ ਇਸ ਮਹਿੰ ਏਕ ਪੁੱਤ੍ਰ ਉਪਜਾਇ। ਹੁਇ ਮਹਾਤਮਾ ਗੁਨ ਸਮੁਦਾਇ। ਦੋ ਸ਼ਤ ਤੁਰੰਗ ਸੁ ਕੰਨਜਾਂ ਦੇਹੁ। ਮੋ ਕਹੁ ਫੇਰਿ ਆਪ ਭਬਿ ਦੇਹੁ'॥੩੦॥ਇਮ ਸੰਕੇਤ ਕਰਿ ਕੰਨਜਾਂ ਦੈ ਕੌ।ਮੁਨਿ ਗਮਨਜੋ ਬਨ ਤਪ ਹਿਤ ਕੈ ਕੌ।ਨ੍ਰਿਪਤਿ ਭਾਰਜਾ ਕਰਿ ਘਰ ਰਾਖੀ। ਮੈਥੁਨ ਕੀਨਿ ਪੁੱਤ੍ਰ ਅਭਿਲਾਖੀ ॥ ੩੧ ॥ ਕੋਤਿਕ ਸਮਾਂ ਬਿਤੇ ਇਸ ਭਾਂਤੀ। ਗਰਭ ਧਰਜੋ ਕੰਨਜਾ ਬੱਖਜਾਤੀ।ਬਹੁਰੋ ਪੁੱਤ੍ਰ ਪ੍ਰਸੂਤਾ ਭਈ। ਬਹੁ ਸੁੰਦਰਤਾ ਤਨ ਨਿਰਮਈ[5] ॥੩੨॥ ਸਮੋ ਜਾਨਿ ਕੈ ਗਾਲਵ ਆਵਾ। 'ਦਿਹੁ ਕੰਨਜਾਂ' ਨ੍ਰਿਪ ਸਾਥ ਅਲਾਵਾ। ਦਿਪਤਿ ਤੇਜ ਮੁਨਿਵਰ ਕੌ ਜਾਨਾ। 'ਲਿਹੁ ਅਸੁ ਕੰਨਜਾਂ[6]' ਭੂਪ ਬਖਾਨਾ ॥ ੩੩ ॥ ਮੁਨੀ ਭਨਜੋ 'ਯਹਿ ਤੁਰੰਗ ਹਮਾਰੇ। ਸੋ ਮਮ ਧੌਹਰ' ਰਹੈ* ਤੁਮਾਰੇ। ਜਬਿ ਸਭਿ ਕਾਜ ਸਿੱਧ ਹ੍ਵੈ ਜਾਇ। ਤੋਹਿ ਸਦਨ ਤੇ ਲੈ ਹੌਂ ਆਇ' ॥੩੪॥ ਇਮ ਕਹਿ ਕੰਨਜਾਂ ਕੌ ਲੈ ਸਾਥ। ਗਮਨਜੋ ਮੁਨਿ ਤਕ 'ਕਾਸ਼ੀ' ਨਾਥ। ਸਨੈ ਸਨੈ ਪਹੁੰ-ਚਜੋ ਪੁਰਿ ਜਾਈ। ਮਿਲਿ ਨਰਿੰਦ੍ਰ ਸੋਂ ਗਿਰਾ ਅਲਾਈ ॥ ੩੫ ॥ 'ਭੋ ਪ੍ਰਭੂ ਦਿਵੋਦਾਸ[7] ਸੁਨਿ ਬਾਤੀ। ਇਹੁ ਕੰਨਜਾਂ ਖਤ ਗੁਨ ਬੱਖਜਾਤੀ। ਹੈਹੁ ਭਾਰਜਾ ਇਸ ਕੌ ਲੇਹੁ। ਖਟ ਸ਼ਤ ਤੁਰੰਗ ਮੋਹਿ ਕੌ ਦੇਹੁ'॥੩੬॥ਦਿਵੋਦਾਸ ਨੈ ਸੁਨਤਿ ਬਖਾਨਾ। 'ਦ੍ਵੈ ਸ਼ਤ ਹਯ ਸ਼ਜਾਮਲ ਦ੍ਵੈ ਕਾਨਾ। ਉੱਜਲ ਰੰਗ ਚੰਦ੍ਰਮਾਂ ਜੈਸੇ। ਹੇ ਮੁਨਿਬਰ! ਮੁਝ ਤੇ ਲਿਹੁ ਐਸੇ' ॥੩੭॥ ਭਨਜੋ ਤਪੋਧਨ

[1]ਚੌੜੇ ਨੈਤਰਾਂ ਵਾਲੀ। [2]ਤੇਜ ਦੇ ਖਜ਼ਾਨੇ। [3]ਰਿਖੀ ਬੋਲਿਆ। [4]ਧੰਨਜਤਾ ਯੋਗ। [5]ਜਿਸ ਦੇ ਤਨ ਤੇ ਬਹੁਤ ਸੁੰਦਰਤਾ ਰਚੀ ਗਈ ਹੈ। [6]ਘੋੜੇ ਤੇ ਕੰਨਿਆਂ। [7]ਨਾਮ ਰਾਜਾ ਦਾ।

*ਪਾ:—ਸੋ ਸਭਿ ਕੀਹਾਂ ਲਹੈਂ।

"ਜੋ ਇਮ[1] ਲੇਹੁ।ਇਕ ਸੁਤ ਜਨਹਿ ਪੁਨਹਿ ਮੁਝ ਦੇਹੁ"। ਇਮ ਸੈਕੋਤ ਕਰਿ ਮੁਨਿ ਥਰ ਗਯੋ। ਤਪ ਬਿਸਾਲ ਕੋ ਸਾਧਤਿ ਭਯੋ ॥ ੩੯ ॥ ਦਿਵੋਦਾਸ ਦਾਰਾ ਕਰਿ ਭਾਂਹਿ। ਮੈਥੁਨ ਕੀਨਸਿ ਆਨੰਦ ਮਾਂਹਿ। ਜਬਿ ਸੈਮਤਸਰ ਏਕ[2] ਬਿਤੀਤਾ। ਭਯੋ ਪੁੱਤ੍ਰ ਬਡ਼ ਬਲੀ ਅਭੀਤਾ॥੪੯॥ ਨਾਮ ਪੁੱਤ੍ਰ 'ਦਨੁ' ਜਗ ਬੱਖਜਾਤੀ। ਬਡ਼ ਉਤਸਾਹੀ ਹਤੇ ਅਰਾਤੀ। ਏਕ ਸਮੈ ਇਹ ਗਾ ਸੁਰਲੋਕ। ਜੁੱਧ ਸੁਰਨਿ ਸੋਂ ਕੀਨਿ ਅਰੋਕ ॥ ੪੦ ॥ ਇੰਦ੍ਰ ਸਮੇਤ ਅਮਰ ਸਮੁਦਾਏ। ਏਕ ਬਾਨ ਸੋਂ ਜਿਨ ਮੁਰਛਾਏ। ਇਮ ਸ਼੍ਰੁਤਿ ਮਹਿੰ ਇਸ ਕੋ ਇਤਿਹਾਸਾ।ਦਿਵੋਦਾਸ ਅਸ ਪੁੱਤ੍ਰ ਪ੍ਰਕਾਸ਼ਾ ॥ ੪੧ ॥ ਲੱਖਿ ਸੈਕੋਤ ਪੁਨਹਿ ਮੁਨਿ ਆਵਾ। 'ਦਿਹੁ ਕੰਨਜਾਂ' ਨ੍ਰਿਪ ਸਾਥ ਅਲਾਵਾ। ਦੈ ਸ਼ਤ ਹਯ ਤਿਸ ਤ੍ਰਿਯਹਿ ਸਮੇਤ। ਅਰਪੇ ਭੂਪਤਿ ਨੇ ਸਚ ਹੇਤੁ ॥ ੪੨ ॥ ਮੁਨਿ ਨੇ ਭਨਜੋ 'ਤੁਰੰਗ ਘਰ ਰਾਖੋ। ਮੈਂ ਲੈਹੌਂ ਜਬਿ ਹੌ ਅਭਿਲਾਖੋ'।ਇਮ ਕਹਿ ਕੰਨਜਾ ਲੈ ਕੈ ਸੰਗ।ਗਾਲਵ ਗਮਨਜੋ ਤਪੀ ਉਤੰਗ ॥੪੩॥ ਗਯੋ 'ਉਸੀਨਰ' ਭੂਪਤਿ ਪਾਸ। ਕੰਨਜਾਂ ਕੀ ਬਿਧਿ ਕੀਨਿ ਪ੍ਰਗਾਸ। ਨ੍ਰਿਪ ਨੇ ਭਨਜੋ 'ਦੋਇ ਸ਼ਤ ਹਯ[3] ਹੈਂ। ਇਕ ਸੁਤ ਕੋ ਉਪਾਇ ਪੁਨ ਦਿਯ ਹੈ" ॥ ੪੪ ॥ ਪੁਰਬ ਸਮ ਸੈਕੋਤ ਮੁਨੀ ਕਰਿ। ਗਮਨਜੋ ਪੁਨ ਥਨ ਕੋ ਤਪ ਹਿਤ ਧਰਿ। ਗਾਲਵ ਕੋ ਗਮਨੇ,ਨ ਰਨਾਥ।ਮਿਲਤਿ ਭਯੋ ਤਿਸ ਕੰਨਜਾਂ ਸਾਥ ॥ ੪੫ ॥ ਸੈਮਤ ਏਕ ਬਿਤੀਤਜੋ ਜਬੈ। ਧਰਮਾਤਮ ਸੁਤ ਉਪਜਜੋ ਤਬੈ। ਨਾਮ 'ਸ਼ਿਵੀ' ਜਿਸਕੋ ਜਗ ਭਯੋ। ਹੇਤੁ ਕਪੋਤ[4] ਦੇਹਿ ਨਿਜ ਦਯੋ ॥੪੬॥ ਪੁਨ ਮੁਨਿਬਰ ਤਿਸ ਢਿਗ ਚਲਿ ਆਯੋ।ਨਿਜ ਸੈਕੋਤ ਕੋ ਬਾਕ ਅਲਾਯੋ। ਸੁਨਿ ਨ੍ਰਿਪ ਨੈ ਨਿਜ ਧਰਮ ਬਿਚਾਰਾ। ਸਹਿਤ ਤੁਰੰਗਮ ਦੀਨਸਿ ਦਾਰਾ ॥ ੪੭ ॥ ਤਿਹ ਛਿਨ ਬਿਨਤਾ-ਸੁਤ ਕੋ ਦੇਖਾ। ਗਾਲਵ ਸੋਂ ਕਹਿ ਬਾਤ ਅਲੇਖਾ। 'ਇਹ ਸਭਿ ਖਟ ਸੈ ਹੁਤੇ ਤੁਰੰਗ। ਅਪਰ ਨ ਛਿਤ ਮਹਿੰ ਇਨ ਸਮ ਅੰਗ॥੪੮॥ ਸਭਿ ਹਯ ਲੇਹੁ ਖਸ਼ਟ ਸ਼ਤ ਚਾਰੁ[5]। ਇਹ ਕੰਨਜਾਂ ਲੇ ਸੰਗ ਸਿਧਾਰਿ। ਦੈ ਸ਼ਤ ਅਸੁ ਹਿਤ[6] ਗੁਰ ਕੋ ਦੇਹੁ। ਪੂਰ ਮਨੋਰਥ ਨਿਜ ਕਰਿ ਲੇਹੁ" ॥ ੪੯ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਭਾਗੇ 'ਕਥਾ ਪ੍ਰਕਾਰਣ' ਸ੍ਰੀ ਮੁਖਵਾਕ ਪ੍ਰੰਤਿ ਕਥਨੰ ਨਾਮ ਪੰਚ ਤ੍ਰਿਤੀਯੋ ਅੰਸੂ ॥ ੨੫ ॥

---

[1]ਜੋ ਇਸ ਤਰ੍ਹਾਂ (ਭਾਵ ਦੋ ਸੌ ਘੋੜਿਆਂ ਦੇ ਬਦਲੇ)। [2]ਇਕ ਵਰ੍ਹਾ । [ਸੰਸਃ, ਸੰਵਤਸਰ=ਸਾਲ, ਵਰ੍ਹਾ] [3]ਦੋ ਸੌ ਘੋੜਾ । [4]ਕਬੂਤਰ [5]ਛੇ ਸੌ ਸੁਹਣੇ ਘੋੜੇ [6]ਦੋ ਸੌ ਘੋੜਿਆਂ ਦੇ ਬਦਲੇ (ਇਹ ਕੰਨਜਾਂ)।

੨੬. [ਗਾਲਵ ਦੀ ਵੈਟਾ । ਰਾਜਾ ਜਜਾਤੀ]।

ਦੋਹਰਾ ॥ "ਬਿਨਤਾਸੁਤ ਮੁਨਿ ਕੇ ਪ੍ਰਤੀ ਬੋਲਜੋ ਬਹੁਰ ਸੁ ਗਾਧ। "ਜਿਮ ਖਟ ਸ਼ਤ[1] ਇਹ ਤੁਰੰਗ ਥੇ ਉਚਰੋਂ ਸੋ ਤੁਝ ਸਾਧ ॥ ੧ ॥ ਚੌਪਈ ॥ ਗਾਂਧੀ ਨਾਮ ਭੂਪ ਥਲਿ ਮਹਾਂਬਿਸ੍ਰਾ ਮਿੱਤ੍ਰ ਪੁਤ੍ਰ ਜਿਸ ਅਹਾ। ਤਿਸ ਕੀ ਸੁਤਾ ਮਹਾਂ ਗੁਨਵੰਤੀ। ਸੁੰਦਰ ਰੂਪ ਸੁਮਤਿ ਜਸੁਵੰਤੀ ॥ ੨ ॥ ਭ੍ਰਿਗੁ ਸੁਤ ਮੁਨਿ ਰਿਚੀਕ[2] ਤਹਿਂ ਗਯੋ। ਗਾਂਧੀ ਸਾਥ ਕਹਤਿ ਇਮ ਭਯੋ।—ਭੋ ਮਹਿਪਾਲ! ਬਾਕ ਸੁਨਿ ਲੇਹੁ।ਅਪਨੀ ਕੰਨਜਾ ਮੁਝ ਕੋ ਦੇਹੁ॥੩॥ ਹੋਤੂ ਭਾਰਜਾ ਜਾਚਨਿ ਕਰੀ। ਸੁਤ ਉਪਜਾਵੋਂ ਮਨਸਾ ਧਰੀ। ਭਜਹੁ ਸਿਆਨਪ ਕਰਹੁ ਨ ਕੋਈ। ਮਮ ਪ੍ਰਾਰਥਨਾ ਪੂਰਹੁ ਸੋਈ—॥੪॥ਧਰਮਾਤਮ ਗਾਂਧੀ ਨਰ ਨਾਥ। ਸੁਨਤਿ ਕੀਨਿ ਮਨ ਚਿੰਤਾ ਸਾਥ।—ਮਮ ਪੁਤ੍ਰੀ ਕੰਨਜਾ ਬਧ ਥੋਰੀ। ਬ੍ਰਿੱਧ ਮੁਨੀਸ਼ਰ ਕਿਮ ਇਹ ਜੋਰੀ[3]॥ ੫ ॥ ਨਹਿ ਜਿ ਦੇਉਂ ਮੁਨਿ ਰਿਸ ਤੇ ਡਰੋਂ। ਜੋ ਦੇਵੋਂ ਅਸ ਚਿੰਤਾ ਜਰੋਂ। ਕੌਨ ਉਪਾਇ ਬਿਚਾਰਨਿ ਕਰੋਂ। ਜਿਸ ਤੇ ਇਹ ਸੰਕਟ ਬਹੁ ਭਰੋਂ—॥ ੬ ॥ ਉਰ ਬਿਚਾਰਿ ਕੈ ਨ੍ਰਿਪਤ ਬਖਾਨਾ।—ਭੋ ਤਪੁਧਨ[4]! ਸੁਨਿਯੈ ਦੇ ਕਾਨਾ। ਸ਼ਸਾਮ ਕਰਨ ਉੱਜਲ ਤਨ ਰੰਗ। ਲਸਾਵ ਅਸ਼ਟ ਸ਼ਤ[5] ਏਵ ਤੁਰੰਗ ॥੭॥ ਪੁਨ ਇਹ ਕੰਨਜਾ ਗ੍ਰਹਣ ਕਰੀਜੈ। ਪ੍ਰਥਮੇ ਅਸੁ ਐਸੇ ਮੁਝ ਦੀਜੈ।—ਮੁਨਿ ਰਿਚੀਕ ਸੁਨਿਕੈ ਨ੍ਰਿਪ ਬੈਨ। ਗਮਨਜੋ ਤੁਰਤ ਵਰੁਣ ਕੇ ਐਨ ॥ ੮ ॥ ਅਪਨਿ ਮਨੋਰਥ ਭਹਿ ਪ੍ਰਗਟਾਵਾ।—ਸ੍ਰੋਤ ਅਸ੍ਵ ਲੈਬੇ ਹਿਤ ਆਵਾ। ਬਿਨਾ ਲਿਏ ਮਮ ਸਰੈ ਨ ਕਾਜਾ। ਦਿਏ ਬਿਨਾ ਨ ਬਨਹਿ, ਜਲਰਾਜਾ!—॥੯॥ ਅਗਨਿ ਸਮਾਨ ਤਪੋਧਨ[6] ਹੇਰਾ। ਦਿਨਕਰ[7] ਨਸਾਈਂ ਤੇਜ ਬਡੇਰਾ। ਅਸ਼ਟਸਹਸ ਅਸੁ[8] ਬਰਨ ਬਿਚਾਰ। ਕਰਿ ਦੀਨੇ ਮੁਨਿ ਕੇ ਸੰਗਾਰ ॥ ੧੦ ॥ ਲੈ ਤੁਰੰਗ ਨ੍ਰਿਪ ਕੇ ਢਿਗ ਆਯੋ। —ਦਿਹੁ ਕੰਨਜਾਂ—ਅਸ ਬਾਕ ਸੁਨਾਯੋ। ਪੁਨ ਗਾਂਧੀ ਪੁੱਤ੍ਰੀ ਨਿਜ ਦੀਨੀ। ਹਯ ਲੈ ਕਰਿ ਬਹੁ ਬਿਨਤੀ ਕੀਨੀ ॥ ੧੧ ॥ ਸੋ ਇਹ ਤੁਰੰਗ ਧਰਾ ਬਿਸਤੀਰੇ। ਲੀਨੋ ਭੂਪਨਿ ਮੋਲ ਗੰਭੀਰੇ। ਦ੍ਵੈਸ਼ਤ ਮਰੈਂ, ਨਹੀਂ ਕਰ ਆਏ। ਅਸ਼ਟ ਸਹਸ ਤੈਂ ਲੀਨਸਿ ਪਾਏ ॥ ੧੨ ॥ ਦ੍ਵੈ ਸ਼ਤ ਜੌ ਆਏ ਨਹਿ ਪਾਨ। ਦਿਹੁ ਕੰਨਜਾ ਤਿਨ ਪਲਟੇ ਥਾਨ। ਅਪਰ ਸੋਚ ਸਭਿ ਤਜਾਗਨਿ ਕਰੀਏ।

---

[1]ਛੇ ਸੌ। [2]ਨਾਮ ਹੈ। [3]ਜੋੜੀ (ਬਣੇਗੀ)। [4]ਤਪੱਸ੍ਵੀ। [5]ਅੱਠ ਸੌ ਘੋੜੇ। [6]ਸੂਰਜ। [7](ਇਨ੍ਹਾਂ ਵਿਚੋਂ) ਦੋ ਸੌ (ਘੋੜੇ) ਅਲ ਗਏ।

ਲੈ ਆਸ ਕੰਨਜਾ ਸੰਗ ਸਿਧਰੀਏ'॥੧੩॥ ਬਿਨਤਾਸਤ ਤੇ ਸਨਿ ਮਨਿਕਾਨ। ਬਿਸ੍ਵਮਿੱਤ੍ਰ ਹੁਤੋ ਸਿਸ ਥਾਨ।ਪਹੁੰਚਨੋ ਜਾਇ ਬੰਦਨਾ ਕੀਨਸਿ। ਗਾਰਦਛਨਾ ਆਸ੍ਰ ਕੰਨਜਾਂ ਦੀਨਸਿ ॥ ੧੪ ॥ ਖਸ਼ਟ ਸਹਸ ਕੌਸਕ[1] ਹਧ ਲੀਨਿ। ਕੰਨਜਾਂ ਲਈ ਭਾਰਸਾ ਕੀਨਿ। ਤਿਸ ਨੈ ਏਕ ਪੁੱਤ੍ਰ ਉਪਜਾਵਾ। ਨਾਮ 'ਅਰਿਸ਼ਟਰ' ਜਾਂਹਿ ਕੋ ਗਾਵਾ ॥ ੧੫ ॥ ਤਿਸ ਕੰਨਜਾਂ ਤੇ ਭੇ ਸਤ ਚਾਰ। ਮਹਾਂਬਲੀ ਅਰੁ ਮਹਾਂ ਉਦਾਰ। ਚਾਰਹੁੰ ਨਈਮਖਾਰ[2] ਮਹਿੰ ਆਏ। ਅਨਿਕ ਭਾਂਤਿ ਕੇ ਜੱਗਜ ਰਚਾਏ॥੧੬॥ ਤਿਨ ਜਨਨੀ ਕੌ ਪਿਤਾ[3] ਜਸਾਤੀ। ਬਡ ਧਰਮਾਤਮ ਭਾ ਬੱਖਜਾਤੀ। ਨਿਜ ਸੁੱਕ੍ਰਿਤ ਕੇ ਬਲ ਕਰਿ ਮਹਾਂ। ਪਹੁੰਚਨੋ ਸੁਰਗ ਬ੍ਰਿੰਦ ਸੁਰ ਜਹਾਂ ॥ ੧੭ ॥ ਉਪਜਨੋ ਰਿਦੇ ਹੰਕਾਰ ਮਹਾਨਾ।—ਕਿਤ ਹੂੰ ਮੋਹਿ ਸਮਾਨ ਨ ਆਨਾ। ਬਡ ਸਦੱਛਨਾ ਮਖ[4]ਗਨ ਕਰੇ।ਏਵ ਨ ਕਿਸ ਭੂਪਤਿ ਤੇ ਸਰੈ—॥ ੧੮ ॥ ਇਸ ਪ੍ਰਕਾਰ ਹੰਕਾਰ ਉਦਾਰਾ। ਕਰਤਿ ਭਯੋ ਸੁਰਲੋਕ ਮਝਾਰਾ। ਤਹਿੰ ਬਾਸੀ ਸਗਰੇ ਅਨੁਖਾਏ। ਅਧਿਕ ਧਿਕਾਰਤਿ ਕ੍ਰੋਧ ਬਧਾਏ ॥ ੧੯ ॥ 'ਹੋਹੁ ਪਤਿਤ ਤੂੰ ਅਧੋਂ[5] ਸਥਾਨਾ। ਇਹਾਂ ਰਹਨਿ ਕੋ ਉਚਿਤ ਨ ਜਾਨਾ। ਪੁਰਸ਼ ਹੰਕਾਰੀ ਸੁਰਗ ਨ ਰਹੈਂ। ਕਾਮ ਕ੍ਰੋਧ ਕੇ ਨਿਤ ਬਸਿ ਅਹੈਂ" ॥ ੨੦ ॥ ਇਤਨੇ ਮਹਿੰ ਆਧੋ ਇਕ ਦੂਤ। ਪਠਨੋ ਉਤਾਇਲ ਕਰਿ ਪੁਰਹੂਤ[6]। ਭਨਨੋ ਆਨ 'ਭੋ ਭੂਪ ਸਜਾਤੀ ! ਸੁਰਪਤਿ ਕਹੀ ਗਿਰਾ ਸੁਖ ਕਾਤੀ'॥੨੧॥ਗਿਰਹੁ ਉਤਾਇਲ ਕਰਹੁ ਨ ਦੇਰੀ'। ਸੁਨਿ ਮਹਿਪਾਲਕ ਚਿੰਤ ਬਡੇਰੀ। ਸ਼ੁਸ਼ਕ ਗਈ ਹੈ ਫੂਲਨਿ ਮਾਲਾ। ਬਦਨ ਗਯੋ ਮੁਰਝਾਇ ਬਿਸਾਲਾ ॥੨੨॥ ਡੂਬਨੋ ਸ਼ੋਕ ਸਿੰਧੁ ਮਹਿੰ ਭਾਰੀ। ਦੀਨ ਮਨੋ ਹੁਇ ਗਿਰਾ ਉਚਾਰੀ। 'ਨਿਸ਼ਚੇ ਕਰੋ ਜਿ ਮੋਰੋ ਪਰਨਾ[7]। ਇਮ ਕੀਜੈ ਜਿਮ ਕਰਵਿ ਉਚਰਨਾ[8] ॥ ੨੩ ॥ ਪੁਰਸ਼ ਬਡੇ ਪੁੰਨਜਾਤਮ ਜਹਾਂ। ਸਤਿਸੰਗੀ ਸਾਧੁ ਮਨ ਮਹਾਂ।ਅਨਸੂਯਕ[10] ਮਦ ਮਾਨ ਬਿਹੀਨਾ ਸਮ ਦਮ ਜੁਤਿ ਸਤਿਸੈਧਿ[11] ਪ੍ਰਬੀਨ ॥ ੨੪ ॥ ਤਿਨ ਮਝਾਰ ਮੁਝ ਗੋਰਨਿ ਕਰੀਅਹਿ। ਮੋ ਪਰ ਇਹ ਉਪਕਾਰ ਸੁ ਧਰੀਅਹਿ'। ਸੁਨਿ ਕੈ ਗੋਰ ਦੀਨਿ ਤਿਸ ਤਹਾਂ। ਨਈਮਖਾਰ

---

[1]ਵਿਸ੍ਵਮਿੱਤ੍ਰ ਨੇ। [2]ਨੀਮਖਾਰ, ਤੀਰਥ ਜੋ ਅਵਧ ਵਿਖੇ ਸੀਤਾਪੁਰ ਜ਼ਿਲੇ ਵਿਚ ਹੈ [ਸੰਸ:, ਨੈਮਿਸ਼ਾਰਣ੍ਯ]। [3]ਭਾਵ ਨਾਨਾ। [4]ਯਗ। [5]ਨੀਵੇਂ। [6]ਇੰਦਰ ਨੇ। [7]ਸਚ ਦੇ ਕੱਟੜ ਵਾਸ਼ੀ। [8]ਪਰਨਾ—ਵੇਰਾਗ। [9]ਉਚਾਰਨ ਕਰਦਾ ਹਾਂ। [10]ਈਰਖਾ ਰਹਿਤ। [11]ਸਮ ਦਮ ਆਦਿ ਗੁਣਾਂ ਵਾਲੇ ਅਤੇ ਸਤਿ ਨੂੰ ਨਿਖਾਰੂ ਵਾਲੇ।

ਮਹਿ ਦੇਹਿਤ[1] ਸਹਾਂ ॥੨੫॥ਚਾਰਹਾਂ ਬਿਧੈ[2] ਗਿਰਨਿ ਲਗਿ ਸਬੈ। ਜਨਨੀ ਪਿਤਾ[3] ਬਿਲੋਕਨੋ ਤਬੈ। ਮਹਾਂ ਦਖਿੜਿ ਲੱਖਜਕ ਸਿਸ ਨਾਂਹੀ। ਕਰਤਿ ਪਕਾਰ ਸ਼ੋਕ ਬਹੁ ਮਾਂਹੀ ॥੨੬॥ਚਤੁਰ ਦੇਹਿਤੋ ਤਿਹ ਛਿਨ ਮਿਲੇ। ਚਿਤ ਮੈਂ ਚਾਹਿਤ ਹੈਂ ਸੋ ਭੁਲੇ। ਨਿਸ ਸੁੱਕ੍ਰਿਤ ਕੇ ਬਲ ਕਰਿ ਸਾਰੇ। ਕਹਨੋ 'ਸਾਹ ਪਰਲੋਕ ਮਝਾਰੇ' ॥ ੨੭ ॥ ਚਤੁਰ ਦੇਹਿਤੋ ਕੋ ਲੇ ਪੁੰਨ। ਭਯੋ ਸਮਾਧੀ ਭੂਪਤਿ ਧੰਨ। ਸਾਦਰ ਪੁਨ ਪਹੁੰਚਨੋ ਸੁਰਲੋਕ। ਬਾਸ ਕਰਨੋ ਸਖ ਭੋਗਿ ਅਸ਼ੋਕ ॥੨੮॥ ਇਮ ਗਰ ਦਛਨਾ ਗਾਲਵ ਦੀਨਿ। ਗੁਰੁ ਓਪਾਸਿ ਪ੍ਰਸੰਨ ਸ ਕੀਨਿ। ਦਰਲਭ ਹਯ ਸਨੋਂ ਕਜੋਂ ਲੇ ਆਯੋ। ਅਪਨੋ ਆਪ ਮਹਦ ਸਫਲਾਯੋ॥੨੯॥ਇਮ ਸਤਿਗੁਰ ਕੀ ਮਹਿਮਾ ਮਹਾਂ। ਜਾਨਹਿੰ ਸਿੱਖ ਭੇਵ ਸਿਨ ਲਹਾ॥ਸਦਾ ਗਰਨਿ ਕੋ ਕਰਹਿ ਪ੍ਰਸੰਨ। ਕਰੁਨਾ ਪਾਇ ਕਹੈ 'ਗੁਰ ਧੰਨ'॥੩੦॥ ਗਰ ਸਮ ਅਪਰ ਹਿਤੂ ਨਹਿੰ ਕੋਈ। ਕੋਟ ਜਨਮ ਕੇ ਦੁਖ ਹਤਿ ਹੋਈ। ਸਤਿ ਸੰਤੋਖ ਆਦਿ ਗੁਨ ਧਰਿ ਕੈ। ਗੁਰ ਸੇਵਹਿ ਹੰਕਾਰ ਨਿਵਰਿ ਕੈ ॥੩੧॥ ਗੁਰ ਸੇਵੈ ਨਰ ਤਨ ਸਫਲਾਵੈ। ਗੁਰ ਸੇਵਾ ਪਦ ਉਚੋ ਪਾਵੈ। ਗੁਰੂ ਬਡੋ ਸਭਿ ਇੰਦ੍ਰਾ ਦਾਤਾ। ਚਾਰ ਜੁਗਨਿ ਮਹਿ ਸਿਨ ਕਿਨ ਜਾਤਾ ॥੩੨॥ ਸਭਿ ਗੁਰ ਮਹਿ ਜੋ ਦੇ ਬ੍ਰਹਮ ਗਜਾਤਾ। ਸੋ ਬਿਸਾਲ ਜਾਨਹੁ ਸੁਖਦਾਤਾ। ਸਿਨ ਸੇਵਾ ਕਰਿ ਗੁਰੂ ਰਿਝਾਏ। ਸਗਲੇ ਤਪ ਜਪ ਕੇ ਫਲ ਪਾਏ ॥ ੩੩ ॥ ਬਰਖ ਹਜ਼ਾਰਨਿ ਸੰਕਟ ਨਾਨਾ। ਸੀਤ ਉਸ਼ਨ ਤਪ ਛਪਨਿ ਮਹਾਨਾ। ਊਰਧ ਬਾਹੁ ਇਕ ਪਗ ਠਾਂਢੇ। ਚੰਦ੍ਰਾਇਣ[4] ਨਖ ਸ਼ਿਖ ਸੋ ਬਾਢੇ ॥ ੩੪ ॥ ਅਪਰ ਕਹਾਂ ਲਗਿ ਤਪ ਕੋ ਗਿਨੀਅਹਿ। ਹੋਮ ਦਾਨ ਮਖ ਕਰਿਬੋਂ[5] ਜਨੀਯਹਿ। ਧਰਾ ਦਾਨ ਤੀਰਥ ਕੋ ਨ੍ਹੈਬੋ[6]। ਗਜ ਬਾਜੀ ਗਨ ਦਾਨ ਕਰੈਬੋ ॥੩੫॥ ਗੁਰ ਸੇਵਾ ਕੋ ਸਮ ਕੁਛ ਨਾਂਹੀ। ਖੋਜਨਿ ਕਰਹੁ ਸਕਲ ਛਿਤ ਮਾਂਹੀ। ਹੰਕਾਰਾਦਿਕ ਕਰਨਿ ਬਿਕਾਰ। ਦਿਯੋ ਜੁਜਾਤਿ ਸੁਰਗ ਤੇ ਟਾਰਿ ॥੩੬॥ ਸੁਖ ਨਾਸ਼ਕ ਇਨ ਗਨ ਕੋ ਜਾਨਹੁ। ਯਾਂਤੇ ਭੂਲ ਨ ਮਨ ਮਹਿ ਠਾਨਹੁ। ਕਰਹੁ ਭਗਤਿ ਸਤਿਨਾਮ ਜਪੀਜੈ। ਗੁਰ ਸੇਵਾ ਕੋ ਤਤਪਰ ਥੀਜਹਿ ॥੩੭॥ ਪ੍ਰਭੂ ਪ੍ਰਸੰਨ ਹੁਇ ਬਨਹਿ ਸਹਾਇ। ਜਨਮ ਮਰਨ ਕੇ ਕਸ਼ਟ ਮਿਟਾਇੰ। ਰਿਖਿ ਉਤੰਕ ਕੋ ਕਾਜ ਸੁਧਾਰਨੋ। ਕਹਨੋ

[1]ਦੇਹੜੇ। [2]ਚਾਰਾਂ (ਦੇਖਦਿਆਂ) ਵਿੱਚ। [3]ਨਾਨੇ ਨੂੰ। [4]ਵਰਤ ਦਾ ਨਾਮ। [5]ਸੋਲਾ ਦਾਨ ਤੇ ਯੱਗ ਕਰਨਾ। [6]ਨ੍ਹਾਵਣਾਂ।

ਸੁਨਨੋ[1] ਥਲ ਦੇਂਤ ਸੰਘਾਰਨੋ ॥੨੯॥ ਸਭਿ ਜਗ ਕੋ ਸੁਖ ਤਬਿ ਉਪਜਾਯੋ। ਦੈਤ ਕਰਤਿ ਉਤਪਾਤ ਮਿਟਾਯੋ"। ਇੱਤਯਾਦਿਕ ਗੁਰ ਭਨੇ ਪ੍ਰਸੰਗ*। ਮਹਿਮਾ ਹੋਤੁ ਮਹਾਂ ਸਤਿਸੰਗ ॥ ੩੯ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਰਾਸਿ ਤਮੇ 'ਸ੍ਰੀ ਅਮ੍ਰਿਤਸਰ ਵਰਣਾ ਮੁਕਤਾਵਲਿ' ਪ੍ਰਸੰਗ ਵਰਣਨੰ ਨਾਮ ਚਤੁਰਦਸੋਂ ਅੰਸੂ ॥ ੨੭ ॥

੨੭. [ਸ਼੍ਰੀ ਹਰਿਰਾਇ ਬੈਕੁੰਠ ਗਮਨ]।

ਦੋਹਰਾ ॥ ਬ੍ਰਿਧ ਕੇ ਬੰਸ ਸਪੁੱਤ੍ਰ ਜੋ ਈਸ਼ਾ ਨਾਮ ਸਗ੍ਯਾਨ[2]। ਨਿਜ ਸੁਤ ਗੁਰਦਿੱਤਾ ਲਿਏ ਸੁਨਤਿ ਕਥਾ ਸੁਖ ਮਾਨਿ ॥੧॥ ਚੌਪਈ॥ ਸਕਲ ਦੇਸ਼ ਕੇ ਧਨੀ ਮਸੰਦ। ਸਭਿ ਇਕਠੇ ਬਿਚ ਸਭਾ ਬਿਲੰਦ। ਲਿਖੇ ਹੁਕਮ ਨਾਵੈਂ ਜਹਿ ਕਹਾਂ। ਸੁਨਿ ਸੁਨਿ ਆਨਿ ਪਹੁਚੇ ਤਹਾਂ ॥ ੨ ॥ ਬ੍ਰਿੰਦ ਸੰਗਤਾਂ ਆਨੀ

---

[1]ਕਹਿ ਸੁਣਕੇ। [2]ਗਯਾਨਵਾਨ, ਗਿਆਨੀ।

*ਕਵਿ ਜੀ ਵੇਦਾਂਤ ਅਤੇ ਪੌਰਾਣਕ ਕਥਾਵਾਂ ਦੇ ਬੜੇ ਗਯਾਤਾ ਸਨ, ਉਹ ਗਯਾਨ ਉਨਾਂ ਦੀ ਕਲਮ ਤੋਂ ਫੁੱਟ ਫੁੱਟਕੇ ਨਿਕਲਦੀ ਹੈ। ਇਸ ਦਾ ਇੱਕ ਲਾਹਾ ਇਹ ਹੈ ਕਿ ਸੰਸਕ੍ਰਿਤ ਵਿੱਦਿਆ ਤੋਂ ਨਾਵਾਕਫ ਪਾਠਕਾਂ ਨੂੰ ਵਾਕਫੀਅਤ ਹੋ ਜਾਂਦੀ ਹੈ ਤੇ ਇਸ ਪ੍ਰਕਾਰ ਦੇ ਪ੍ਰਸੰਗਾਂ ਦੀ ਹਾਸੋਹੀਣੀ ਦਸ਼ਾ ਭੀ ਵਿਦਯਾ ਸ਼ੀਲ ਪੁਰਖਾਂ ਨੂੰ ਖੁੱਲ੍ਹ ਜਾਂਦੀ ਹੈ ਕਿ ਜਦ ਕਾਲਯ ਨੂੰ ਰਾਹੁ ਨੇ ਵੇਖਣਾ ਮਾਰ ਕਰ ਦਿਤੀ ਤਾਂ ਉਸਨੂੰ ਟੱਕਰ ਵੱਢ ਦਾ ਚਕ੍ਰਵਾ ਕੀਹ ਖੁਬੀ ਸੀ। ਫਿਰ ਸ੍ਰਾਪ ਦੇ ਕੇ ਹੇਠ ਰਾਸੇ ਦੀ ਕੰਨਿਆਂ ਲੈਕੇ ਉਸ ਨੂੰ ਇੱਕ ਤੋਂ ਵਧੀਕ ਪਤੀਆਂ ਦੀ ਇਸਤ੍ਰੀ ਬਨਾਉਣਾ ਤੇ ਘੋੜੇ ਦੇ ਸਿਰ ਦੀ ਖਾਤਰ ਉਸਨੂੰ ਦਰ ਦਰ ਰੁਲਾਉਣਾ ਕਿਸ ਤਰ੍ਹਾਂ ਫਬਿਆ ਸੀ? ਅੰਤ ਇਸ ਤਰ੍ਹਾਂ ਕਈਆਂ ਦੀ ਬਣ ਚੁੱਕੀ ਇਸਤ੍ਰੀ ਨੂੰ ਗੁਰੂ ਦੀ ਇਸਤ੍ਰੀ ਬਨਾ ਕੇ ਰਿਣ ਤੋਂ ਹਲਕੇ ਹੋਣਾ ਕਿਸ ਤਰ੍ਹਾਂ ਦੀ ਅਸੀਸ ਫੁਰਵੰਡਣਾ ਹੈ। ਇਹ ਖਿਆਲ ਕਰਨਾ ਕਿ ਐਸੀਆਂ ਕਥਾ ਸ੍ਰੀ ਗੁਰੂ ਹਰਿਰਾਇ ਜੀ ਸਿਖਾਂ ਨੂੰ ਸੁਣਾ ਸੱਕਦੇ ਸਨ, ਸੂਰਜ ਨੂੰ ਹਨੇਰਾ ਮੰਨ ਲੈਣੇ ਤੁੱਲ ਹੋਵੇਗਾ। ਵੈਸਾ ਹੁੰਦਾ ਕਿ ਐਸੇ ਪ੍ਰਸੰਗ ਨਾ ਆਉਂਦੇ, ਆਉਂਦੇ ਤਾਂ ਕਵਜੋਕੜੀਆਂ ਵਿੱਚ ਆਉਂਦੇ। ਸਤਿਗੁਰੋਕੜੀਆਂ ਇਸ ਪ੍ਰਕਾਰ ਦੇ ਕਥਨਾ ਤੋਂ ਅਤਿ ਉੱਚੀਆਂ ਹਨ, ਅਰ ਉਹ ਆਦਰਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਮੌਜੂਦ ਹੈ, ਜਿੱਥੇ ਧਨ ਪਿਰ ਨੂੰ ਇਕ ਜੋਤ ਹੋਣਾ ਲਿਖਿਆ ਹੈ। ਪਸ਼ੂਆਂ ਤੇ ਭੰਗੜਾਂ ਦੀ ਪ੍ਰਾਪਤੀ ਲਈ ਸ਼ੀਲਵੰਤੀ ਇਸਤ੍ਰੀਆਂ ਦੇ ਇਸ ਤਰ੍ਹਾਂ ਵਰਤਣ ਨੂੰ ਵਿਹਤ ਮੰਨ ਲੈਣਾਂ ਗੁਰੂ ਆਸ਼ੇ ਦੇ ਵਿਰੁੱਧ ਹੈ। ਹਾਂ ਇਕ ਇਤਿਹਾਸਕ ਕੀਮਤ ਇਨ੍ਹਾਂ ਪ੍ਰਸੰਗਾਂ ਦੀ ਹੈ ਕਿ ਏਹ ਰਿਵਾਜ ਉਸ ਸਮੇਂ ਦੇ ਹਨ ਕਿ ਜਦੋਂ ਆਰਯ ਕੁਲ ਵਿਚ ਹੋਰ ਸਾਰੇ ਇਸਲਾਮ ਪੁੱਤ੍ਰ ਉਤਪਤੀ ਤੋਂ ਹੇਠਾਂ ਸਨ ਤੇ ਜਿਵੇਂ ਯੂਨਾਨੀ ਮੈਗਸਥਨੇਜ਼ ਨੇ ਆਰਾਈਨ ਨੇ ਲਿਖਿਆ ਹੈ ਕਿ ਹਿੰਦ ਵਿਚ ਇਸ ਵੇਲੇ ਹਾਥੀ ਹੈਕੇ ਸ਼ੀਲ ਧਰਮ ਦੇਣਾ ਸ਼ੀਲ ਧਰਮ ਦਾ ਰੁਆਚਣਾਂ ਨਹੀਂ ਸਮਝਿਆ ਜਾਂਦਾ, ਤਿਵੇਂ ਦੇ ਸੋ ਕਾਲੇ ਕੰਠ ਤੇ ਚਿੱਟੇ ਟੰਗ ਦੇ ਘੋੜਿਆਂ ਬਦਲੇ ਸ਼ੀਲ ਦੇਣਾ ਤਾਂ ਹੋਰ ਭੀ ਕੀਮਤੀ ਸਮਝਿਆ ਜਾਂਦਾ ਸੀ। ਉਵ ਪਾਰਾਸ਼ਰ ਨੇ ਭੀ ਇਸ ਪ੍ਰਕਾਰ ਦੀਆਂ ਗੱਲਾਂ ਕਲਜੁਗ ਲਈ ਵਰਜਿਤ ਲਿਖੀਆਂ ਹਨ।

ਸੰਗ। ਦਰਸ਼ਨ ਹਿਤ ਚਿਤ ਧਰੈਂ ਉਮੰਗ। ਸੁਨਹਿੰ ਗੁਰੂ ਕੋ ਬਾਕ ਸੁਹਾਏ। ਧਰਹਿੰ ਰਿਦੇ ਮਹਿੰ, ਸੁਖ ਉਪਜਾਏ ॥੩॥ ਜਿਨ ਕੇ ਹੈਂ ਪੂਰਬ ਬਡਭਾਗ। ਸੋ ਰੰਗੇ ਗੁਰ ਕੇ ਅਨੁਰਾਗ। ਕੀਰਤ ਪੁਰਿ ਮਹਿੰ ਭੀਰ ਬਿਸਾਲਾ। ਦੀਰਘ ਦੇਗ ਬਨਹਿ ਜੁਗ ਕਾਲਾ ॥ ੪ ॥ ਅਨਿਕ ਪ੍ਰਕਾਰ ਅਹਾਰ ਬਨੰਤੇ। ਸਕਲ ਅਚਹਿੰ ਮਿਲਿ ਮਨ ਭਾਵੰਤੇ[1]। ਕੋਤਿਕ ਦਸੇਸ ਬਾਸ ਤਹਿੰ ਕੀਨਿ। ਗੁਰ ਕੋ ਪ੍ਰੇਮ ਬਿਖੈ ਹੁਇ ਲੀਨ ॥੫॥ ਅਪਰ ਜਹਾਂ ਕਹਿੰ ਸਿੱਖ ਮਸੰਦ। ਸੁਨਹਿ ਮੇਲ ਚਲਿ ਆਇੰ ਅਨੰਦ। ਛੋਰੇ ਪਰੇ ਪੁਰਹਿੰ ਚੌਫੇਰ। ਦਰਸ਼ਨ ਦਿਨ ਮਹਿੰ ਦੋਂ ਇਕ ਬੇਰ॥੬॥ਜਿਸ ਤੇ ਹੁਇ ਸਿੱਖਜਨਿ ਕੱਲਜ੍ਞਾਨ। ਉਪਦੇਸ਼ਹਿੰ ਗੁਰ ਕਰਤਿ ਬਖਾਨ। ਜਹਿੰ ਕਹਿੰ ਹੋਇ ਰਹਜੋ ਜੈਕਾਰ। 'ਵਾਹੁ ਵਾਹੁ ਗੁਰ' ਕਰਹਿੰ ਉਚਾਰ॥੭॥ਕਰਹਿੰ ਬਿਚਾਰਨਿ—ਕਜਾ ਗੁਰ ਮਰਜ਼ੀ। ਕਿਧ ਸੰਗਤਿ ਇਕਠੀ ਹੁਇ ਸ਼ਰਜ਼ੀ। ਕਹਾਂ ਕਰਹਿੰਗੇ, ਕਹਾਂ ਸੁਨਾਵੈਂ—। ਇਮ ਸਭਿ ਮਿਲ ਕਰਿ ਬਾਕ ਅਲਾਵੈਂ ॥ ੮ ॥ ਦੋਹਰਾ ॥ ਸ਼੍ਰੀ ਸਤਿਗੁਰ ਹਰਿਰਾਇ ਜੀ ਤਖਤ ਦੇਨਿ ਚਿਤਵੰਤਿ। ਬਡੋ ਪੁੱਤ੍ਰ ਤਜਾਗਨਿ ਕਰਜੋ, ਲਾਇਕ ਨਹੀਂ ਲਖੰਤਿ ॥੯॥ ਚੌਪਈ॥ ਦੇਹ ਅੰਤ ਕੋ ਸਮਾਂ ਪਹੁਚਾ। ਦਿਯੋ ਚਹਤਿ ਹੈਂ ਨਿਜ ਪਦ ਊਚਾ। ਛਮੀ,ਸਧੀਰ,ਅਭੀਰ, ਗਹੀਰ। ਸਭਿ ਸੰਤੋਖੀ ਸ਼ਾਂਤਿ ਸਰੀਰ ॥੧੦॥ ਅਜਰ ਜਰਹਿ ਚਾਹਹਿੰ ਦਿਖਰਾਵੈਂ। ਸਦਾ ਅਡੋਲ ਅਤੋਲ ਅਲਾਵੈਂ। ਲਘੁ ਸੁਤ ਸ਼੍ਰੀ ਹਰਿਕ੍ਰਿਸ਼ਨ ਬਿਚਾਰਾ। ਸਰਬ ਸਹਾਰਹਿ ਗੁਰਤਾ ਭਾਰਾ ॥ ੧੧ ॥ ਅਵਿਚਲ ਛਮਾ ਮਨਹੁੰ ਮਨ ਛੋਨੀ। ਮ੍ਰਿਦੁਲ ਰਿਦਾ ਥਰ ਥਾਨੀ ਨੋਨੀ।ਕਮਲ ਸਮਾਨ ਪ੍ਰਫੁੱਲਿਤ ਆਨਨ[2]।ਸ਼ੁਭ ਗੁਨ ਪੂਰਨ ਜਿਨ ਸਮ ਆਨ ਨ[3] ॥ ੧੨ ॥ ਸਿਮਰਹਿੰ ਨਾਮ ਕਿ ਸੁਨਿ ਹੈਂ ਕਾਨਨ[4]। ਦੁੱਖ ਮ੍ਰਿਗਨਿ ਕੋ ਸਿੰਘ ਜਿਮ ਕਾਨਨ[5]। ਭਖਤ ਬਿਠਾਵਨਿ ਕਰਿ ਅਭਿਲਾਖਾ। ਬਾਕ ਸਮੀਪੀ ਸਿਖ ਸੋਂ ਭਾਖਾ॥੧੩॥'ਬੇਦੀ ਤੇਹਨ ਭੱਲਜਨਿ ਬੰਸਾਸਕਲ ਹਕਾਰਹੁ ਸ਼ੁਭ ਜਨ ਹੰਸਾਕੁਲ ਭਾਈ ਬੁੰਢੇ ਬੁਲਵਾਵਹੁ। ਜੇ ਕੀਰਤਪੁਰਿ ਸਭਿਨਿ ਸੁਨਾਵਹੁ ॥ ੧੪ ॥ ਸਿਖ ਸੰਗਤਿ ਜੇ ਬਡੇ ਮਸੰਦ। ਦਰਸਹਿੰ ਸਗਰੇ ਅਲਪ ਬਿਲੰਦ। ਸਭਿ ਛੋਰਨਿ ਮਹਿੰ ਸੁਧ ਪਹੁੰਚਾਵਹੁ। ਦਰਸ਼ਨ ਕਰਨਿ ਗੁਰਨਿ ਕੇ ਆਵਹੁ' ॥੧੫ ॥ ਇਮ ਆਸ਼ੈ ਲਖਿ ਸਤਿਗੁਰ ਕੇਰਾ। ਸ਼ੁਭ ਨਰ ਸਭਿ ਛੋਰਨਿ ਮਹਿੰ ਫੇਰਾ। ਬਹੁ ਦੇਸ਼ਨਿ ਕੀ ਸੰਗਤਿ ਆਈ।

[1]ਮਨ ਭਾਵਤੇ [2]ਮੁੰਹ [3]ਤੁੱਲ ਹੋਰ ਨਹੀਂ ਕੋਈ। [4]ਕੰਨੀ। [5]ਜਿਵੇਂ ਦੁਖ ਰੂਪੀ ਮ੍ਰਿਗਾਂ ਨੂੰ ਬਨ ਦਾ ਸ਼ੇਰ।

ਸੁਨਿ ਸੁਨਿ ਦਰਸਹੇਤੁ ਲਲਚਾਈ॥੧੬॥ਸੁਭਟ ਚਮੂੰਕੇ ਆਯੁਧ ਧਰਿਧਰਿ। ਬਾਗੋ ਸੁਖਮ ਸੁੰਦਰ ਕਰਿ ਕਰਿ। ਦੇਸ਼ ਬਿਦੇਸ਼ਨਿ ਬ੍ਰਿੰਦ ਮਸੰਦ। ਲੇਕਰਿ ਸੰਗਤਿ ਸੰਗ ਬਿਲੰਦ ॥ ੧੭ ॥ ਅਨਿਕ ਉਪਾਇਨ ਕਰਿ ਕਰਿ ਭਨਾਰੇ। ਸਭਿਨਿ ਆਨ ਸਤਿਗੁਰ ਪਰਵਾਰੇ।ਦਰਸ਼ਨ ਕਰਹਿੰ ਨਮੋਂ ਕਰਿ ਪਾਇਨਿ। ਅਰਪਹਿੰ ਅਨਿਕ ਪ੍ਰਕਾਰ ਉਪਾਇਨ॥੧੮॥ ਖੜੇ ਮੇਵੜੇ ਕਰਿ ਅਰਦਾਸ। ਸੰਗਤਿ ਬੈਠਹਿ ਸਤਿਗੁਰ ਪਾਸ। ਮੇਲ ਬਿਲੰਦ ਮਿਲਨੋ ਜਥਿ ਆਇ। ਬੈਠੇ ਸੁਭਟ ਹੁਤੇ ਸਮੁਦਾਇ ॥ ੧੯ ॥ ਸ਼੍ਰੀ ਛਲ ਤਬਿ ਸਤਿਗੁਰੁ ਮੰਗਾਵਾ। ਲਘ ਸੁਤ ਸਭਿ ਕੇ ਬੀਚ ਬਿਠਾਵਾ।ਚੌਰਦਾਰ ਕੋ ਕਿਧ ਚੁਰਮਾਵਨਿ।'ਇਨ ਪਰ ਕੀਜਹਿ ਚਮਰ ਝੁਲਾਵਨਿ' ॥ ੨੦ ॥ ਸਭਿਨਿ ਦੇਖਿਤੇ ਸਤਿਗੁਰ ਉੱਠੇ। ਦੇਨਿ ਹੇਤੁ ਗੁਰਤਾ ਉਰ ਭੁੱਠੇ। ਤੀਨ ਪ੍ਰਕ੍ਰਮਾ ਕਰਿ ਤਿਹ ਸਮੇਂ। ਨਾਲਿਯੇਰ ਅਰਪਨੋ ਤਬਿ ਨਮੇਂ॥੨੧॥ਪੁਨ ਸਭਿਹਿਨਿਕਹੁ ਆਇਸੁਦਈ। 'ਜਗ ਗੁਰਤਾ ਅਬਿ ਇਨਹੂੰ ਲਈ। ਸਰਬ ਉਪਾਇਨ ਉਠਿ ਅਰਪੀਜਹਿ। ਹਮ ਸਮ ਜਾਨਿ ਬੰਦਨਾ ਕੀਜਹਿ॥੨੨॥ ਮਾਲਿਕ ਲੋਕ ਪ੍ਰਲੋਕਹਿੰ ਕੇਰਾ। ਛਲ ਪ੍ਰਾਪਤਿ ਜਿਹ ਭਾਉ ਘਨੇਰਾ।ਸਕਲ ਭਾਂਤਿ ਕਰਿਬੇ ਸਮਰੱਥਾ ਭੰਜਨ ਘਜ਼ਨ ਇਨਹੁੰ ਕੇ ਹੱਥ' ॥੨੩॥ ਇਮ ਸੁਨਿ ਉਠੇ ਮਸੰਦ ਅਨੇਕਾ ਕਰਿ ਕਰਿ ਬੰਦਨ ਜਲਧਿ ਬਿਬੇਕ। ਅਰਪਨਿ ਲਗੇ ਉਪਾਇਨ ਸਾਰੇ। ਜੈ ਜੈ ਕਾਰ ਸੁ ਬਾਕ ਉਚਾਰੇ ॥ ੨੪ ॥ ਹੋਤਿ ਭਯੋ ਉਤਸਾਹ ਬਿਸਾਲਾ। ਨਮੋ ਸਕਲ ਕੀਨਸਿ ਤਿਹ ਕਾਲਾ। ਚਮਰ ਚਾਰੁ ਢੋਰਤਿ ਚਹੂੰ ਓਰ। ਅਨਿਕ ਭਏ ਸੰਖਨਿ ਕੇ ਸ਼ੋਰ ॥੨੫॥ ਦਰ ਪਰ ਬਾਜਿ ਉਠੇ ਸ਼ਹਿਦਯਾਨੇ। ਮੰਗਤ ਜਨ ਧਨ ਪਾਇ ਮਹਾਨੇ। ਗਾਵਹਿੰ ਸ਼ਬਦ ਰਬਾਬੀ ਘਨੇ। ਸੁਨਹਿ ਜੁ ਹਿਤ ਕਰਿ ਕਲਮਲ ਹਨੇ ॥ ੨੬ ॥ ਮੰਗਲ ਦਸਤੁ ਅਨੇਕ ਪ੍ਰਕਾਰਾ। ਕੀਰਤਿਪੁਰਿ ਮਹਿੰ ਕਰਤਿ ਉਦਾਰਾ। ਅਧਿਕ ਤਿਹਾਵਲ ਆਇ ਹਜ਼ੂਰ। ਥਾਂਹਤਿ ਸਭਿਨਿ ਨਿਕਟਿ ਅਰੁ ਦੂਰ ॥ ੨੭ ॥ ਤਖਤ ਗੁਰੂ ਹਰਿਕ੍ਰਿਸ਼ਨ ਬਿਠਾਏ। ਸੁਨਿ ਸੁਨਿ ਕੀਨੇ ਅਧਿਕ ਬਧਾਏ।ਛਲਮਲ ਝਮਕਤਿ ਝੂਲਤਿ ਝੰਡਾ। ਭਏ ਬੰਦੂਕਨਿ ਸ਼ਲਖ ਪ੍ਰਚੰਡਾ॥੨੮॥ਪੁਜਨੀ ਮਹਿੰ ਧੌਸੇ ਧੁੰਕਾਰੇ। ਥਾਜ ਉਠੇ ਜੈਕਾਰ ਉਚਾਰੇ। ਇਮ ਲਘੁ ਸੁਤ ਕੋ ਗੁਰਤਾ ਦੈ ਕੈ। ਪ੍ਰਗਟ ਕਰਨੋ ਉਤਸਾਹ ਬਧੈ ਕੈ ॥ ੨੯ ॥ ਭਨਾਗਾਨ ਕੀਨਸਿ ਬਡੋ ਜੁ ਭਾਤ।

ਕਪੜੇ।[ਹਿੰਦੀ ਬਾਗਾ=ਅਧਿਕ ਪ੍ਰਕਾਰ ਦਾ ਗੋਟਿਆਂ ਤਕ ਲੰਮਾ ਜਾਮਾ]।

ਸਭਿ ਸੰਗਤਿ ਮਹਿੰ ਭਾ ਬੱਖਨਾਤ। ਦਿਵਸ ਆਗਲੇ ਸਤਿਗੁਰ ਧੀਰ। ਭਜਿਬੇ ਕੋ ਭਏ ਤਯਾਰ ਸਰੀਰ॥੩੦॥ਸੁੰਦਰ ਮੰਦਰ ਅੰਦਰ ਬਾਹਰ।ਲਿਪ-ਵਾਇਵ ਭੂਰਨ ਕਰਿ ਆਹਰ। ਸਕਲ ਸੁਗੰਧੈਂ ਸੀਚਨਿ ਕਰੀਂ। ਗਾਵਹਿੰ ਸ਼ਬਦ ਅੰਧਕ ਧੁਨਿ ਭਰੀ॥ ੩੧ ॥ ਸਿਖ ਸੰਗਤਿ ਸਭਿ ਪਹੁੰਚੀ ਪਾਸ। ਕਰਤਿ ਅਨੇਕ ਖਰੇ ਅਰਦਾਸ। ਸ਼੍ਰੀ ਗ੍ਰੰਥ ਸਾਹਿਬ ਕੇ ਪਾਠ। ਹੋਤਿ ਬੇਦ ਧੁਨਿ ਕੇ ਬਹੁ ਠਾਠ[1]॥੩੨॥ਜਹਿੰ ਕਹਿੰ ਸਤਿਗੁਰ ਕੇ ਗੁਨ ਕਹੈਂ।—ਜਗਤ ਉਧਾਰਨਿ ਕੇ ਹਿਤ ਅਹੈਂ।ਨਿਜ ਇੱਛਾ ਤੇ ਤਨ ਧਰਿ ਅਪਨੇ।ਕਰਹਿੰ ਕਦਾ-ਚਿਤ ਦਰਸ ਸੁ ਸੁਪਨੇ ॥੩੩ ॥ ਕਲਮਲ ਕਸ਼ਟਨਿ ਤੇ ਹੁਇ ਮੋਚਨ। ਜੇ ਸ਼ਰਧਾ ਧਰਿ ਪਿਖਹਿੰ ਬਿਲੋਚਨ। ਤਿਨ ਕੀ ਮਹਿਮਾ ਬਰਨੈ ਕੌਨ। ਜਾਇ ਸਮਾਵਹਿ ਆਨੰਦ ਭੌਨ ॥੩੪॥ ਜਿਮ ਘਨ ਅਪਨੋ ਤਨ ਬਿਦਤਾਵੈ। ਜਲ ਬਰਸਾਇ ਸਿਯਰ[2] ਬਰਤਾਵੈ। ਸਭਿ ਜਗ ਪਰ ਉਪਕਾਰ ਕਰੈਤਾ। ਪੋਖਤਿ ਹੈ ਬਹੁ ਭਪਤ ਮਿਟੈਤਾ॥ ੩੫ ॥ ਤਿਮ ਸਤਿਗੁਰ ਜਗ ਬਨਾਕੁਲ ਦੇਖਿ। ਬਿਸ਼ਯ ਭਪਤ ਤੇ ਭਪਹਿੰ ਵਿਸ਼ੇਖ। ਪਚਹਿੰ ਪਾਪ ਮਹਿੰ ਪੁਨ ਪੁਠ ਲਾਗੇ। ਪਰਹਿੰ ਨਰਕ ਮਹਿੰ ਮਹਿਦ ਅਭਾਗੇ॥੩੬॥ਤਿਨ ਪਰ ਦਯਾ ਕਰਨਿ ਕੇ ਕਾਰਨ। ਸਤਿਗੁਰ ਕਰਹਿੰ ਸਰੀਰਨਿ ਧਾਰਨਿ। ਲਾਖਹੁੰ ਸਿੱਖਨਨਿ ਕਹੁ ਸੁਖ ਦੀਨੋ।ਹਲਭਪਲਭ ਦੋ ਉਜਲਕੀਨੋ॥੩੭॥ਇਨਕੇ ਸਮ ਦਾਤਾ ਕਿਭ ਹੈਰੇ। ਦੇਵਨ ਆਦਿਕ ਬ੍ਰਿੰਦ ਘਨੇਰੇ। ਅਲਪ ਸੁਖਨਿ ਕੇ ਹੈਂ ਸਭਿ ਦਾਨੀ। ਦੁਖ ਮਿੱਸ੍ਰਭ ਨੱਸ੍ਵਰ ਪਹਿਚਾਨੀ[3]॥੩੮॥ਹਰਖ ਨ ਸ਼ੋਕ ਨ ਰਾਗ ਨ ਦ੍ਵੇਸ਼ੋ। ਸਦਾ ਅਲੇਪ ਕਮਲ ਜਲ ਜੈਸੇ। ਹੰਤਾ, ਮਮਤਾ ਲੋਭ ਨ ਮੋਹੁ। ਮਾਨ ਨ, ਲੋਭ ਨ, ਕਾਮ ਨ ਕ੍ਰੋਹੁ ॥੩੯॥ ਰਿਦਾ ਏਕ ਰਸ ਪਰਮ ਪੁਨੀਤਾ।ਸਤਿ ਚਿਤਨ ਆਨੰਦ ਸੁ ਚੀਤ। ਦਰਸ਼ਨ ਦੁਰਲਭ ਲੇਹੁ ਦਰਸ ਕਰਿ। ਕਰ ਜੋਰਹੁ ਬੰਦਹੁ ਪਦ ਸਿਰ ਧਰਿ'॥੪੦॥ਇੱਤਯਾਦਿਕ ਉਚਰਤਿਗੁਰ ਗੁਨਕੋ। ਕਹਤਿ ਸੁਨਤਿ ਸ਼ਬਦਨਿ ਕੀ ਧੁਨਿ ਕੋ। ਸ਼੍ਰੀ ਸਤਿਗੁਰ ਪੂਰਨ ਹਰਿਰਾਇ

---

[1]ਜਿਸ ਠਾਠ ਨਾਲ ਵੇਦ ਪੁਰੀਆਂ ਕਰਦੇ ਸਨ, ਉਸ ਤਰ੍ਹਾਂ ਗੁਰੂ ਗ੍ਰੰਥ ਜੀ ਦੇ ਸੁਰ ਬੈਨ੍ਹਕੇ ਪਾਠ ਹੁੰਦੇ ਸਨ। (ਅ) ਜੇ ਇਸ ਦੇ ਅਰਥ ਲਾਈਏ ਕਿ ਨਾਲ ਵੇਦ ਪੜ੍ਹਦੇ ਸਨ ਤਾਂ ਵੇਦ ਤਦੋਂ ਪੰਜਾਬ ਵਿਚ ਸਮੱਗ੍ਰ ਰੂਪ ਵਿਚ ਸਨ ਨਹੀਂ ? ਹੁਣ ਭੀ ਲੋਕਾਂ ਨੇ ਮੁਕੰਮਲ ਵੇਦ ਜਰਮਨੀ ਤੋਂ ਮੰਗਾਏ ਹਨ, ਤੇ ਪੰਜਾਬ ਵਿਚ ਵੇਦ ਤੇ ਵੇਦ ਪਾਠੀ ਉਸ ਸਮੇਂ ਕਿੱਥੋਂ ਲੱਭਦੇ ਸਨ ? [2]ਠੰਢਕ। [3]ਦੁੱਖ ਨਾਲ ਮਿਲੇ ਹੋਏ(ਸੁਖ ਅਤੇ)ਨਾਸ਼ ਹੋਣ ਵਾਲ (ਸੁਖ) (ਤਿਨ੍ਹਾਂ ਦੇ ਦਾਤੇ ਵੇਖਣਿਆਂ ਨੂੰ)ਸਮਝੇ।

। ਇਮ ਦਰਸ਼ਨ ਦੈ ਗਏ ਸਮਾਇ ॥ ੪੧ ॥ ਕੁਸ਼ ਬਿਸਤਰ[1] ਬਿਸਤਾਰਨਿ ਕੀਨਸਿ। ਆਸਤਰਨ ਛਸਵਾਇ ਸੁ ਦੀਨਸਿ। ਤਿਸ ਪਰ ਪੌਢੇ ਸਹਜ ਸੁਭਾਇ। ਬਦਨ ਜੋਤਿ ਦੁਨੀ ਦਿਪਤਾਇ ॥ ੪੨ ॥ ਛਰੇ ਅਨੰਦ ਬਿਲੰਦ ਬਿਲੋਚਨ। ਸਿੱਖ ਪਿਖਹਿੰ ਕਰਿ ਸੋਚ ਬਿਮੋਚਨਿ[2]।ਮਹਿਲਾਂ ਸਭਿਨਿ ਕਰਨੈ ਦਰਸੰਨ। ਬੰਦਹਿੰ ਚਰਨ ਗਈ ਬਚ ਮੰਨਿ ॥੪੩॥ ਸੁੰਦਰ ਬਸਤ੍ਰ ਦੇਹਿ ਪਰ ਭਾਨਾ। ਬ੍ਰਿਤਿ ਸੈਕੋਚਿ ਕੀਨਿ ਇਕ ਥਾਨਾ। ਅਨਦ ਆਤਮਾ ਮਾਂਹਿ ਸਮਾਏ।ਜਿਮ ਜਲ ਮਹਿੰ ਦੀਜੈ ਜਲ ਪਾਏ ॥੪੪॥ ਸ਼੍ਰੀ ਹਰਿਕ੍ਰਿਸ਼ਨ ਸਾਥ ਮਿਲਿ ਗਏ।ਪੂਰਬ ਕੋ ਸਰੀਰ ਤਜਿ ਦਏ। ਤਿਸ ਛਿਨ 'ਧੰਨ ਧੰਨ ਗੁਰ' ਹੋਵਾ। 'ਲਿਯੋ ਲਾਭ ਦਰਸ਼ਨ ਜਿਨ ਜੋਵਾ' ॥ ੪੫ ॥ ਸਕਲ ਜਥਾਵਤ ਬਿਧਿ ਕਰਿਵਾਈ। ਆਦਿ ਸ਼ਨਾਨ ਕਰਨਿ ਸਮੁਦਾਈ। ਸਿੱਖਨਿ ਬਹੁਤ ਉਠਾ ਏ ਬਿਮਾਨ। ਮਿਲੇ ਸੰਬ੍ਰਹ ਸ਼ਬਦ ਕਰਿ ਗਾਨ ॥੪੬॥ ਜਾਇ ਚਿਤਾ ਪਰ ਪੁਨ ਪੌਢਾਏ।ਜਥਿ ਚੰਦਨ ਤੇ ਸਭਿ ਦਿਸ਼ ਛਾਏ। ਅੰਤਰ ਧਯਾਨ ਦੇਹ ਹੁਇ ਗਈ।ਪੀਛੇ ਪਾਵਕ ਪਰਜ੍ਵਲਤਈ[3]॥੪੭॥ ਕਾਸ਼ਟ ਜਰੇ ਭਸਮ ਤਿਸ ਥਾਵਾ।ਬੀਨਤਿ ਫੂਲ ਨਹੀਂ ਕੁਛ ਪਾਵਾ।'ਸ਼੍ਰੀ ਹਰਿਰਾਇ! ਦੇਤਿ ਸੁਖਦਾਸਾ। ਕਹਾਂ ਆਪ ਕਰਿ ਗਏ ਤਮਾਸਾ' ॥ ੪੮ ॥ ਸਿੱਖਨ ਸੁਭਟ ਸੰਗਤਿ ਬੈਰਾਗੇ। ਸਿਮਰਿ ਸਿਮਰਿ ਗੁਰ ਗੁਨ ਅਨੁਰਾਗੇ। ਪੁਨਹਿ ਪਰਸਪਰ ਧੀਰਜ ਧਰਿ ਕੈ। ਸ਼੍ਰੀ ਹਰਿਕ੍ਰਿਸ਼ਨ ਸਰੂਪ ਨਿਹਰਿਕੈ ॥ ੪੯ ॥ ਹੋਤਿ ਪ੍ਰਸੰਨ ਰਹਤਿ ਭੇ ਪਾਸ। ਤਿਸੀ ਰੀਤ ਹੋਵਤਿ ਅਰਦਾਸ। ਬੈਠਿ ਸੁਹਾਵਤਿ ਭੇ ਗੁਰ ਗਾਦੀ। ਨਾਨਾਂ ਭਾਂਤਿ ਪ੍ਰਥਿਰਤਹਿ ਸ਼ਾਦੀ ॥੫੦॥ ਸ਼੍ਰੀ ਹਰਿਕ੍ਰਿਸ਼ਨ ਜਗਤ ਗੁਰ ਭਏ।ਦੇਸ਼ ਬਿਦੇਸ਼ਨਿ ਮਹਿੰ ਬਿਦਤਏ।ਸਰਬੋਤਮ ਕੇ ਤਖਤ ਬਿਰਾਜੇ। ਜਿਨ ਦਰਸ਼ਨ ਤੇ ਸੰਕਟ ਭਾਜੇ ॥ ੫੧ ॥ ਅਪਰ ਜਿ ਸੋਢੀ ਸੰਗਤਿ ਸਿਰ ਜੇ[4]। ਕਰਤਿ ਪ੍ਰਭਾਵ ਸੁ ਨਿਜ ਨਿਜ ਦਰਜੇ। ਜਥਾ ਸੁਹਾਵਤਿ ਹੈਂ ਉਡੁ ਬ੍ਰਿੰਦ। ਸ਼੍ਰੀ ਹਰਿਕ੍ਰਿਸ਼ਨ ਸਪੁਰਨ ਚੰਦ ॥ ੫੨ ॥ ਇਤਿ ਸ੍ਰੀ ਸ਼ਬ ਪ੍ਰਤਾਪ ਮੂਲਾ ਸ਼ਿੰਘੇ ਦਸਮ ਰਾਸੇ 'ਸ਼੍ਰੀ ਹਰਿਰਾਇ ਬੈਕੁੰਠ ਗਮਨ' ਪ੍ਰਸੰਗ ਬਰਣਨੰ ਨਾਮ ਸਪਤ ਤਿੰਸਤੀ ਅੰਸੂ ॥ ੨੭ ॥

੨੮. [ਸ਼੍ਰੀ ਰਾਮਰਾਇ ਜੀ ਦੀ ਦੀਰਖਾ]।

ਦੋਹਰਾ ॥ ਅਸ਼ਟਮ ਤਨ ਧਰਿ ਸ਼੍ਰੀ ਗੁਰੂ ਤਖਤ ਬਿਰਾਜੇ ਦੀਹ। ਮੂਰਤਿ ਅਲਪ ਸਰੀਰ ਹੈ, ਰਿਦਾ ਗੂਢ, ਬਚ ਲੀਹ[5] ॥ ੧ ॥ ਸ੍ਰੈਯਾ ॥ ਸੁੰਦਰ ਸੁਰਤ

[1](ਦਾ)ਵਿਛਾਵਣਾ।[2]ਸਿੱਖਾਂ ਵਲਤੱਕਕੇ(ਉਨ੍ਹਾਂ ਦੀਆਂ)ਸੋਚਾਂ ਦੂਰ ਕਰ ਰਹੇ ਹਨ।[3]ਬਾਲਦਿੱਤੀ।[4]ਹੋਰ ਸਿੱਖੀ ਤੇ ਜੋ ਸੰਗਤਾਂ ਵਿਚ ਮੁਖੀ ਸੇ। [5]ਅੰਮ੍ਰਿਤ (ਵਰਗੇ) [ਸੰਸਃ ਲੇਹਯ=ਅੰਮ੍ਰਿਤ]। (ਅ) ਬਚਨ ਪੂਛਨੇ ਯਕ। [ਪੰਜਾਃ,ਲੀਹ=ਲੋਕ, ਪੂਛਨੇ]।

ਮਾਧੁਰੀ ਮੂਰਤੀ, ਪੁਰਤਿ ਕਾਮਨਾ ਸਿੱਖਜਨਿ ਕੀ। ਸ਼ਾਂਤਿ ਸਰੂਪ ਧਰੇ ਪ੍ਰਭੁ ਪੂਰਬ, ਆਠਮ ਦੇਹ ਸੁ ਨੌਤਨ[1] ਕੀ। ਜਨੋਂ ਮਹਿਪਾਲਕ ਪੋਸ਼ਿਸ਼ ਕੋ ਭਜਿ, ਪੈ[2] ਪਹਿਰੈ ਹਿਤ ਭਾਂਤਨ ਕੀ[3]। ਸ਼੍ਰੀ ਹਰਿਕ੍ਰਿਸ਼ਨ ਤਥਾ ਦੁਤਿ ਪਾਵਤਿ ਸੰਗਤਿ ਪ੍ਰੀਤਿ ਕਰੇ ਮਨ ਕੀ॥ ੨॥ ਗੁਰ ਨਾਨਕ ਆਦਿ ਤੇ ਜਨੋਂ ਨਿਸ਼ਚਾ ਮਨ, ਤਨੋਂ ਬ੍ਰਹਮ ਗਯਾਨ ਮਹਾਂ ਰਸ ਹੋਵਾ। ਸਿਖ ਸੰਗਤ ਕੇ ਅਘ ਨਾਸ਼ਨਿ ਕੋ ਦਰਸੰਨ ਦਿਖਾਇ, ਭਲੇ ਦੁਖ ਖੋਵਾ। ਪਰ ਪੌਤ੍ਰ ਗੁਰੂ ਹਰਿਗੋਵਿੰਦ ਕੋ, ਗੁਰਤਾ ਕਹੁ ਭਾਰ ਸਹਾਰਿ ਖਰੋਵਾ। ਗਠ ਮੇਲ ਮਸੰਦ ਬਿਲੰਦ ਮਿਲੇ ਜਿਮ ਸ਼੍ਰੀ ਹਰਿਰਾਇ, ਸਭੈ ਤਿਮ ਜੋਵਾ॥ ੩॥ ਨਿਜ ਪਾਸ ਕਰੈਂ ਅਰਦਾਸ ਤਿਸੀ ਬਿਧਿ, ਪਾਇਨਿ ਪੰਕਜ ਸੀਸ ਨਿਵਾਵੈਂ। ਗਨ ਆਠਿ ਉਪਾਇਨ ਕੋ ਅਰਪੈਂ, ਮਨ ਕਾਮਨਾ ਆਪ ਅਨੇਕ ਉਠਾਵੈਂ। ਸਮੁਦਾਇ ਸਦਾ ਮਨ ਬਾਂਛਤਿ ਪਾਵਤਿ ਜਨੋਂ ਧਰਿ ਭਾਵਨਾ ਕੋ ਛਿਗ ਆਵੈਂ।ਨਿਜ ਸਿੱਖਜਨਿ ਕੀ ਬਹੁ ਸ਼ੋਧ ਕਰੈਂ ਉਪਦੇਸ਼ਤਿ ਗਯਾਨ ਕੋ ਭੇਵ ਜਨਾਵੈਂ॥ ੪॥ ਕਵਿੱਤ ॥ ਦੁੱਖ ਹਰਿ ਲੈਂਤਿ,ਸਿਖਬਾਂਛਤਿ ਕੋ ਦੇਤਿ ਗੁਰ, ਸੱਤਜਨਨਾਮ ਹੇਤੁ[4]ਲਾਇ ਚੇਤਨਾ[5] ਚਿਤਾਵਈਂ[6]। ਮਨ ਕੇ ਬਿਕਾਰ ਠਾਸ਼ ਕਰੈਂ ਏਕ ਬਾਰ ਗਠ ਧੀਰਜ ਧਰਮ, ਦਯਾ ਗੁਨ ਕੋ ਬਧਾਵਈਂ। ਸਮਤਾ, ਸੰਤੋਖ ਸੋਂ ਸੰਤੋਖ ਸਿੰਘ ਰਿਦੇ ਬਾਸ ਸਿੱਖੀ ਕੋ ਪ੍ਰਕਾਸ਼ ਨੀਕੇ ਸੁਗਮ ਬਤਾਵਈਂ। ਜਾਨਿ ਸਿੱਖ ਆਪਨੋ, ਹਰਤਿ ਤੀਨ ਤਾਪਨੋ,ਬਿਨਾਂ ਹੀ ਤਪ ਤਾਪਨੋ ਸੁ ਫਲ ਮਹਾਂ ਪਾਵਈਂ॥੫॥ ਆਇ ਦੇਸ਼ ਦੇਸ਼ ਤੇ ਬਿਸ਼ੇਸ਼ ਭੇਟ ਦੇਯ ਨਿਜ,ਦਰਸ ਅਸ਼ੇਸ਼ ਲੈ,ਕਲੇਸ਼ਨਿ ਬਿਨਾਸਤੇ। ਪਸਰਨੋ ਸੁਜਸੁ ਜਹਾਂ ਕਹਾਂ ਸਭਿ ਲੋਕ ਕਰੈਂ--ਬਾਲਕ ਸਰੂਪ ਤੇਜ ਅਧਿਕ ਪ੍ਰਕਾਸ਼ਤੇ--। ਧਰਾ ਸਿੰਧੁ ਮੇਖਲਾ ਸਕਲ ਥਾਨ ਮਾਨੈਂ ਮਨ, ਆਨਤਿ ਮਨੋਂਤ ਕੋ ਮਨੋਰਥ ਕੇ ਵਾਸਤੇ[7]। ਭੀਰ ਆਸ ਪਾਸ ਤੇ ਨ ਭਜਾਵੈਂ ਸੁਖ ਆਸ ਤੇ[8], ਸ਼ਬਦ ਕੇ ਬਿਲਾਸ ਤੇ ਭਗਤ ਮੈਂ ਹੁਲਾਸਤੇ ॥ ੬ ॥ ਗੁਰੂ ਹਰਿਕ੍ਰਿਸ਼ਨ ਬਿਦਤਿ ਭਏ ਪੁਰਿ ਪੁਰਿ, ਸੰਗਤਿ ਅਨੇਕ ਇਕ ਆਵਹਿ ਇਕ ਜਾਤਿ ਹੈ। ਕੀਰਤਿ ਕਰਤਿ, ਦਖ ਹਰਤਿ ਦਰਸ ਕਰਿ, ਪਰਮ ਪ੍ਰਸੰਨਤਾ

[1]ਨਵੀਨ (ਸਰੀਰ ਧਰਿਆ)। [2]ਫ਼ਿਰ, ਹੋਰ। [3]ਹਿਤ ਕਰਕੇ ਕਈ ਤਰ੍ਹਾਂ ਦੀ। [4](ਵਿਚ) ਪ੍ਰੇਮ। [5]ਬੁਧੀ ਵਿਚ। [6]ਯਾਦ ਕਰਾਂਵਦੇ ਹਨ। [7]ਸਮੁੰਦਰ ਨਾਲ ਘੇਰੀ ਹੋਈ ਧਰਤੀ ਦੇ ਸਭ ਥਾਵਾਂ ਵਿਚ ਮਠ ਕਰਕੇ ਮੰਨਦੇ ਹਨ,ਤੇ ਮਨੋਰਥਾਂ ਦੀ (ਪੂਰਨਾ) ਵਾਸਤੇ ਮਨੌਤਾਂ ਲੈਕੇ ਆਉਂਦੇ ਹਨ। [8]ਸਭ ਦੀ ਆਸ਼ਾ ਵਿਚ ਭੀੜ ਕੋਲੋਂ ਹਟਦੀ ਨਹੀਂ।

ਕੋ ਉਰ ਉਪਜਾਤਿ ਹੈ। ਜ਼ੋਵਰ ਸਰਾਵ ਸਰਨੋ ਬਾਹਰ ਜਗਤ ਜੋਤਿ ਜ਼ੋਬ ਦੋ ਅਸਾਇਬ ਜਬਰ ਜਾਨੈਂ ਜਾਤਿ ਹੈਂ। ਗਸਾਨ ਅਵਦਾਤ ਹੈ[1], ਅਨੰਦ ਉਮਗਾਤ ਹੈਂ, ਬਿਲੰਦ ਸਭਿ ਭਾਂਤਿ ਹੈਂ, ਮਨਾਵੈਂ ਸਭਿ ਜਾਤਿ ਹੈ[2] ॥੭॥ ਦੋਹਰਾ॥ ਕਿਤਿਕ ਕਾਲ ਬੀਤਤਿ ਭਯੋ ਗੁਰਤਾ ਲਘ ਸਭ ਦੀਨਿ। ਰਾਮ-ਰਾਇ ਬਡ ਪੁੱਤ੍ਰ ਸੁਨਿ ਪਛੁਤਾਵਤਿ ਮਨ ਦੀਨ ॥੮॥ ਸ੍ਰੈਯਾ॥ 'ਦੇਖੋ ਕਹਾਂ ਇਹ ਬਾਤ ਭਈ, ਪਹਿਲੇ ਮੁਝ ਕੋ ਬਹੁ ਦੇ ਬਡਿਆਈ। ਮਾਥ ਪੈ ਹਾਥ ਧਰਨੋ ਹਿਤ ਸਾਥ ਕਰਨੋ ਸਮਰੱਥ,ਲਖਨੋ ਸਮੁਦਾਈ।ਕੀਨਿ ਕ੍ਰਿਪਾ ਬ੍ਰਕਤੀ ਬਡ ਦੀਨਿ–ਜਥਾ ਕਹਿ ਬਾਕ ਤਥਾ ਹੁਇ ਜਾਈ–। ਆਪ ਪ੍ਰਸੰਨ ਹ੍ਵੈ ਮੋਹਿ ਪਠਨੋ ਇਤ ਸੰਗਤਿ ਸਿੱਖਨਿ ਸੰਗ ਰਲਾਈ ॥੯॥ਮੈਂ ਪੁਰਿ ਆਇਕੈ ਸ਼ਾਹੁ ਕੇ ਸਾਥ ਮਿਲਨੋ ਸਭਿ ਰੀਤਿ ਕੋ ਕਾਜ ਸਵਾਰੇ। ਰਾਖਨੋ ਭਲੋ ਰਸ ਰੰਗ ਇਹਾਂ, ਧਨ ਲੀਨੋ ਸਮੂਹ ਸਦਾ ਸੁਖ ਭਾਰੇ।ਆਪਨੋ ਦੀਹ ਪ੍ਰਤਾਪ ਦਿਖਾਇ ਕੈ ਸਿੱਖੀ ਕੀ ਰੀਤ ਮਹਾਂ ਬਿਸਤਾਰੇ। ਸੇਵਕ ਸਿੱਖਨ ਹਜ਼ਾਰੋਂ ਕਰੇ ਗੁਰ ਕੀਰਤਿ ਕੋ ਬਿਥਰਾਇ ਅਪਾਰੇ' ॥੧੦॥ ਬਹਿਲੋ ਕੁਲ ਕੋ ਗੁਰਦਾਸ ਹੁਤੋ ਕਰ ਜੋਰਿ ਕੈ ਬਾਕ ਕਹਨੋ ਸਮੁਝਾਈ। 'ਪਛੁਤਾਵਤਿ ਕਨੋਂ ਤੁਮ ਜੇਸ਼ਟ ਨੰਦਨ ! ਆਪ ਗੁਰੂ ਨੇ ਦਈ ਬਡਿਆਈ। ਜਗ ਮੈਂ ਸਮੁਦਾਇ ਭਏ ਸਿਖ ਸੇਵਕ ਆਵਤਿ ਭੇਟ ਤੇ ਤੋਟ ਨ ਕਾਈ। ਇਸ ਤੇ ਬਹੁ ਕਨਾ ਚਿਤ ਮੈਂ ਅਬਿ ਚਾਹਤ ਮਾਨੈਂ ਮਨੌਤ ਕੋ ਸੀਸ ਨਿਵਾਈ ॥ ੧੧ ॥ ਜੋ ਸਗਰੇ ਜਗ ਕੋ ਅਬਿ ਮਾਲਿਕ ਔਰੰਗ ਸ਼ਾਹ ਪ੍ਰਤਾਪਿ ਬਿਸਾਲਾ। ਤਾਂ ਸੰਗ ਰਾਵਰ ਕੋ ਬਹੁ ਮੇਲ ਸਭਾ ਮਹਿ ਜਾਤਿ, ਲਗੈ ਜਿਸ ਕਾਲਾ। ਸਾਦਰ ਦੇਤਿ ਬਡਾਈ ਬਡੀ ਨਿਤ ਬੂਝਨਿ ਬੋਲਨਿ ਹੋਤਿ ਰਸਾਲਾ। ਸ਼੍ਰੀ ਹਰਿ ਗੋਵਿੰਦ ਕੋਰ ਮਨਿੰਦ ਬਿਠਾਵਤਿ ਉਚ ਜਹਾਂ ਨਰ ਜਾਲਾ ॥੧੨॥ ਦੇਤਿ ਅਜਾਇਬ ਹੀ ਫੁਰਮਾਇਸ਼ ਜੋ ਦੁਸ਼ਪ੍ਰਾਪਤ ਹਾਥ ਨ ਆਵੈ[3]। ਸੋ ਅਰਪੈ ਤੁਮ ਕੋ ਧਰਿ ਭਾਉ ਰਹੋ ਬਿਚ ਡੇਰੇ ਹੀ ਆਪ ਪਠਾਵੈ। ਕੌਨ ਕਰੈ ਗਿਨਤੀ ਧਨ ਕੀ ਜਥਿ ਕੇ ਪੁਰਿ ਆਇ ਹੋ ਰੋਜ ਚਢਾਵੈ। ਆਜ ਕਮੀ ਤੁਮ ਕੋ ਕੁਛ ਨਾਂਹਿਨ ਸ਼ਾਹੁ ਸਦਾ ਉਰ ਕੋ ਹਰਖਾਵੈ॥੧੩॥ਜੇ ਸਿਖ ਸੰਗਤਿ ਹੈਂ ਜਗ ਮੈਂ ਬਿਦਤਨੋ

[1]ਸ਼ੁਧ ਗਿਆਨ (ਸਰੂਪ) ਹੈਨ। [2]ਸਭ ਜ਼ਾਤਾਂ ਮੰਨਾਂਦੀਆਂ ਹਨ। [3]ਅਚਰਜ ਤੇ ਕਠਨਤਾ ਨਾਲ ਪ੍ਰਾਪਤ ਹੋਣ ਵਾਲੀਆਂ ਵਸਤੂਆਂ ਜੋ ਹਥ ਨਹੀਂ ਆਉਂਦੀਆਂ, ਤੁਸਾਡੀ ਫੁਰਮਾਇਸ਼ (ਕਰਨ ਨਾਲ ਹੀ) ਦੇ ਦੇਂਦਾ ਹੈ। (ਅ) ਜੋ ਅਜੀਬ ਹਨ, ਕਠਨ ਪ੍ਰਾਪਤ ਹਨ, ਫੁਰਮਾਯਸ਼ ਨਾਲ ਬੀ ਹੱਥੀਂ ਨਹੀਂ ਆਉਂਦੀਆਂ, ਦੇਂਦਾ ਹੈ।

ਸਭਿ ਮੈਂ ਗੁਰਤਾ ਪਦ ਪਾਏ। ਹੋਵਤਿ ਆਪ ਹੀ ਗਾਦੀ ਦਈ ਜਬਿ ਦੈ ਸ਼ਕਤੀ ਢਿਗ ਸ਼ਾਹੁ ਪਠਾਏ। ਦੇਖਹੁ ਕਸੋਂ ਨ ਬਿਚਾਰਿ ਭਲੇ ਤੁਮ ਆਇਸੁ ਪਾਇ ਜਥੈ ਇਤ ਆਏ।ਕਸਾ ਤਬਿ ਥੇ ਅਬਿ ਕੈਸੇ ਭਏ,ਸਭਿ ਰੀਤਿਕੇ ਦੀਹ ਸਮਾਜ ਬਧਾਏ' ॥੧੪॥ ਸ਼੍ਰੀ ਹਰਿਰਾਇ ਕੋ ਪੁੱਤ੍ਰ ਬਿਸਾਲ ਸੁਨੇ ਬਚ ਧੀਰਜ ਕੈ ਜੁ ਕਹੇ।ਹੋਤਿ ਪ੍ਰਸੰਨ ਭਯੋ ਨ ਭਓ ਮੁਰਝਾਇ ਰਹਜੋ ਚਿਤ ਚਿੰਤ ਲਹੇ। "ਭੋ ਗੁਰਦਾਸ! ਉਚਾਰਤਿ ਜੋਗ ਤਥਾਪਿ ਸੁਨੋ ਉਰ ਮੋਰ ਦਹੇ। ਆਪ ਗੁਰੂ ਪਿਤ ਨੇ ਇਤ ਓਰ ਪਠਾਵਨਿ ਕੀਨਿ ਅਵੱਸ਼ ਚਹੇ ॥੧੫॥ ਜੇ ਇਤ ਓਰ ਨ ਆਵਤਿ ਮੈਂ ਤਬਿ ਸ਼ਾਹੁ ਰਿਸੈ ਰਿਪੁ ਦੀਹ ਸਮਾਨਾ। ਬ੍ਰਿੰਦ ਅਨੀਕ ਪਠਾਵਤਿ ਫੇਰ ਬਡੋ ਜਿਹ ਓਜ ਰਿਦੇ ਗਰਬਾਨਾ। ਪੀਰ ਫਕੀਰਨਿ ਸੋਂ ਬਿਗਰੈ ਇਹ ਠਾਨਤਿ ਦ੍ਵੈਸ਼ਨਿ ਬਾਦੀ ਮਹਾਨ॥ਤ੍ਰਾਸ ਕਰੈ ਨਹਿ ਤਾਂ ਗਹਿ ਲੈਤਿ, ਬਡੋ ਪੁਨ ਤਾੜਤ ਜਸੋਂ ਅਨਜਾਨਾ[1] ॥ ੧੬ ॥ ਜੇ ਪੁਰਿ ਕੀਰਤਿ ਜਾਤਿ ਚਮੂੰ ਤਬਿ ਕਸਾ ਕਰਤੇ ਨਹਿ ਹੋਤਿ ਉਪਾਈ। ਸ਼੍ਰੀ ਗੁਰ ਨੇ ਪ੍ਰਣ ਧਾਰਜੋ ਹੁਤੋ–ਸੁ ਮਲੇਛ ਕੈ ਪਾਸ ਨ ਜਾਹਿ ਕਦਾਈ। ਨਾ ਦਰਸੈਂ ਤਿਸ ਆਨਨ ਕੋ ਅਪਨੇ ਦਰਸੰਨ ਨਹੀਂ ਦਰਸਾਈਂ–। ਬੈਠਨਿ ਬੋਲਨਿ ਕਸੋਂ ਬਨਿ ਹੈ ਜਬਿ ਯੌਂ ਅਭਿਲਾਖ ਰਿਦੇ ਮੈਂ ਉਠਾਈ ॥ ੧੭ ॥ ਕੋਸ ਹਜ਼ਾਰ ਦੈ ਊਪਰ ਸੋ ਪੁਨ ਰਾਜ ਕਰੈ ਇਹ ਸ਼ਾਹ ਚੁਗੱਤਾ। ਬਾਈਸ ਲਾਖ ਚਮੂੰ ਸੰਗ ਹੈ ਬਲਵਾਨ ਬਡੋ ਸੋ ਹੰਕਾਰ ਮੈਂ ਮੱਤਾ। ਪੰਚ ਦੁਗੁਨ ਹਜ਼ਾਰ[2] ਹੈਂ ਤੋਪ ਸਕੋਪ ਚਢੈ ਕਰਿ ਲੋਚਨ ਰੱਤਾ। ਤੈਸੇ ਪਚਾਸ ਹਜ਼ਾਰ ਜਮੂਰੇ ਹੈਂ ਛੂਟੇ ਤੇ ਛੋਨੀ ਮਹਾਂ ਧਮਕੱਤਾ ॥੧੮॥ ਕੌਣ ਅਰੈ ਇਹ ਸੰਗ ਲਰੈ ਸਭਿ ਦੇਸ਼ ਡਰੈ ਡਰ ਦੇਤਿ ਹੈ ਹਾਲਾ। ਭੂਪਤਿ ਜੇ ਰਜਪੂਤ ਹੁਤੇ ਕਰਿ ਤ੍ਰਾਸ ਗਏ ਦਬਿ, ਦੇਖਿ ਕਰਾਲਾ। ਦੋਹੀ ਫਿਰੈ ਇਸ ਕੀ ਸਭਿ ਦੇਸ਼ਨਿ, ਦੇਸ਼ ਬਿਲੋਕਤਿ ਦੇਤਿ ਨਿਕਾਲਾ। ਬਾਦ ਕਰੈ ਹਠ ਧਾਰਿ ਬਡੋ ਗੁਰ ਪੀਰ ਤੇ ਤ੍ਰਾਸਤਿ ਨਾ ਕਿਸ ਕਾਲਾ ॥੧੯॥ ਸ਼ਾਹਜਹਾਂ ਜਬਿ ਸ਼ਾਹ ਹੁਤੋ ਤਿਹ ਸੰਗ ਬਿਰੋਧ ਭਯੋ ਗੁਰ ਕੋ। ਜੰਗ ਭਯੋ,ਬਲ ਧਾਰਿ ਬਡੋ ਹਥਿਆਰ ਪ੍ਰਹਾਰ ਕਰੈਂ ਅਰਿ ਕੋ। ਆਨਿ ਲਰਜੋ ਦਲ ਤੀਰ ਸੁਧਾਸਰ, ਪਾਇ ਫਤੇ ਸੁ ਦਯੋ ਡਰਕੋ[3]। ਜੰਗਲ ਬੀਚ ਪ੍ਰਵੇਸ਼ ਭਏ ਪੁਨ ਦ੍ਵੈ ਹਯ ਲੇ ਕਿਯ ਸੈਘਰ[4] ਕੋ ॥ ੨੦॥ ਸ਼੍ਰੀ

[1](ਉਨ੍ਹਾਂ ਪੀਰਾਂ ਫਕੀਰਾਂ ਨੂੰ) ਤਾੜਦਾ ਹੈ ਅਨਜਾਣਾਂ ਵਾਙੂੰ। [2]ਦਸ ਹਜ਼ਾਰ ਤੋਪਾਂ। [3]ਭਾਵ ਛੇਵੇਂ ਗੁਰੂ ਜੀ ਨੇ। [4]ਜੰਗ।

ਕਰਤਾਰ ਪੁਰੇ ਰਣ ਕੀਨਸਿ ਪੈਂਦੇ ਕੇ ਸੈਗ ਅਨੇਕ ਸੈਘਾਰੇ।ਸ਼ਾਹਜਹਾ ਕਰਿ ਟਾਲ ਰਹਾ,ਹਠ ਨਾਂਹਿ ਕਰਜੋ ਹਟਿ ਗਾ ਜਿਮ ਹਾਰੇ। ਸ੍ਰੀ ਹਰਿਗੋਵਿੰਦ ਜੋਧੇ ਮਹਾਂ ਜਿਨ ਕੋ ਬਛ ਛੀਲਬਛੋ ਬਲ ਧਾਰੇ।ਤਿ ਨ ਬਛੀ,ਉਤਸਾਹ ਬਛੋ,ਨਿਜ ਬੈਰ ਪੁਜਾਇ ਮਹਾਂ ਰਿਪੁ ਮਾਰੇ ॥ ੨੧ ॥ ਸ਼ਾਹਿਜਹਾਂ ਤੇ ਬਛੋ ਇਹ ਸ਼ਾਹ ਬਿਲੰਦ ਬਲੀ ਪੁਜਨੀ ਸੁ ਬਨਾਈ। ਪੀਰ ਫਕੀਰਨਿ ਤੇ ਨ ਛਟੈ, ਕਰਿ ਬਾਦ ਗਹੈ ਤਿਸ ਦੇ ਮਰਿਵਾਈ।ਧਾਰਿ ਰਿਦੇਜਿਦਨਾਹਕ ਦਰਪ ਤੇ[1]ਰੈਲ ਪਰੈ ਨ ਟਰੈ ਹਠ ਪਾਈ।ਧਾਂਤੇ ਪੁਰੀ ਨਹਿੰ ਬੈਰ ਇਸੀ ਸੈਗ, ਮੈਂ ਨਹਿੰ ਆਇ ਜਿ, ਕਯੋਂ ਬਨਿ ਆਈ[2]॥੨੨॥ਔਰ ਅਨੇਕ ਹੁਤੇ ਬਿਘਨਾ ਸਭਿ ਦੂਰ ਕਰੇ ਢਿਗ ਸ਼ਾਹੁ ਮੈਂ ਆਧੋ।ਬਾਸ ਕਰਜੋ ਸੁਖ ਸੋਂ ਪੁਰਿ ਕੀਰਤ[3],ਸੇਵਕ ਕੇ ਸਮ ਸ਼ਾਹੁ ਬਨਾਧੋ। ਬਿੰਦ ਲੀਓ ਧਨ ਆਪ ਪੁਜਾਇ ਕੈ ਸ਼੍ਰੀ ਗੁਰ ਕੋ ਬਹੁ ਭਾਉ ਬਧਾਧੋ। ਲਾਯਕੀ[4] ਯੌਂ ਸਭਿ ਰੀਤਿ ਕਰੀ ਪਿਤ ਸ਼੍ਰੀ ਗੁਰ ਕ੍ਰੋਧ ਹੂੰ ਮੋਹਿ ਹਟਾਧੋ ॥੨੩॥ ਲਘੁ ਨੰਦਨ ਮੈਂ ਗੁਨ ਕੌਨ ਲਖੇ ਸਭਿ ਸੈਗਤਿ ਮੈਂ ਜਿਸ ਦੇ ਬਛਿਆਈ। ਹੁਇ ਆਪ ਖਰੇ ਗੁਰਤਾ ਅਰਪੀ ਪੁਨ ਸੇਵਕ ਬਿੰਦਨਿ ਪਾਇੰ ਲਗਾਈ। ਸਭਿ ਪੁੰਜ ਮਸੰਦਨਿ ਕੋ ਕਹਿ ਕੈ ਅਰਪਾਇ ਉਪਾਇਨ ਕੋ ਸਮੁਦਾਈ। ਰਿਪੁ ਕੋ ਸਮ ਜਾਨਿ ਨਹੀਂ ਸਿਮਰਜੋ ਮੁਛ,ਐਸ਼ ਬਿਚਾਰਤਿ ਮੈਂ ਦੁਖ ਪਾਈ ॥੨੪॥ ਮੈਂ ਅਬਿ ਕਾਨ ਸੁਨੀਂ ਬਹੁ ਪਾਸ ਤੇ ਸੈਗਤਿ ਬਿੰਦ ਹੀ ਆਵਤਿ ਹੈਂ।ਕਾਬਲ ਔ ਕਸ਼ਮੀਰ ਤੇ ਆਦਿਕ ਦੇਸ਼ ਬਿਸਾਲ ਸੁਹਾਵਤਿ ਹੈਂ। ਆਗੇ ਮਸੰਦ ਹੂੰ ਲਜਾਵਤਿ ਸਿਖਜਨਿ ਭੇਟ ਸਮੂਹ ਚਢਾਵਤਿ ਹੈਂ। ਭੀਰ ਰਹੈ ਪੁਰਿ ਕੀਰਤਿ ਮੈਂ ਨਿਤ ਕੀਰਤਿ ਉੱਜਲ ਗਾਵਤਿ ਹੈਂ ॥੨੫॥ ਮੋਤੇ ਬਿਸਾਲ ਪ੍ਰਤਾਪ ਭਯੋ ਤਿਸ, ਯੌਂ ਸੁਨਿ ਮੋਹਿ ਨ ਚੈਨ ਪਰੈ। ਦੈਨ ਦਿਨਾ ਚਿਤ ਚਿੰਤ ਬਯੋ, ਅਸਹੋਇ ਨ, ਮੋ ਸਭਿ ਤਜਾਗ ਕਰੈਂ। ਲੋਕਨਿ ਕੋਰ ਸੁਭਾਵ ਅਹੈ, ਅਵਿਲੋਕਤਿ ਆਪ ਮੈਂ ਰੀਸ ਧਰੈਂ। ਪੂਜਨ ਭਾਂਹਿ ਨਹੀਂ ਲਗਿ ਜਾਹਿੰ, ਜੁ ਹੈਂ ਮਮ ਸੇਵਕ ਸੋ ਨ ਟਰੈਂ[5]॥ ੨੬॥ ਦੋਹਰਾ ॥ ਰਾਮਰਾਇ ਉਰ ਈਰਖਾ ਲਘੁ ਭ੍ਰਾਤਾ ਸੈਗ ਧਾਰਿ। ਚਿਤਵਤਿ ਅਨਿਕ ਉਪਾਇ ਕੋ ਨਿਤ ਚਿਤ ਚਿੰਤ ਮਝਾਰ ॥ ੨੭ ॥ ਇਤਿ ਸ੍ਰੀ ਦਸ ਪ੍ਰਤਾਪ ਸੂਰਜ ਗ੍ਰੰਥੇ ਦਸਮਿ ਕਾਸੇ 'ਸ੍ਰੀ ਹਰ ਰਾਇ' ਪ੍ਰਸੰਗ ਵਰਣਨੰ ਨਾਮ ਅਸਟ ਬਿੰਸਤੀ ਅੰਸੁ ॥ ੨੯ ॥

---

[1]ਟੇਕਾਰ ਨਾਲ। [2]ਜੇ ਮੈਂ ਨਾਂ ਆਉਂਦਾ ਤੀ ਕਿਵੇਂ (ਸ਼ਾਹ ਨਾਲ) ਬਣ ਆਉਂਦੀ। [3]ਭਾਵ ਪਿਤਾ ਗੁਰੂ ਜੀ ਨੇ। [4](ਮੈਂ) ਲਾਇਕੀ (ਕੰਜੀ)।

੨੯. [ਸ਼੍ਰੀ ਰਾਮਰਾਇ ਜੀ ਦੀ ਦੀਰਖਾ]

ਦੋਹਰਾ ॥ ਸ਼੍ਰੀ ਹਰਿਰਾਇ ਭਨੂਜ ਤੇ[1] ਸੁਨਿ ਭਾਈ ਗੁਰਦਾਸ। ਅਪਰ ਮਸੰਦ ਜਿ ਮੁਖਿ ਹੁਤੇ ਕਰਤਿ ਭਏ ਅਰਦਾਸ ॥ ੧ ॥ ਸ੍ਰੈਯਾ ਛੰਦ। 'ਕਨੋਂ ਤੁਮ ਹੌਲ ਕਰਤਿ ਹਹੁ ਉਰ ਮਹਿੰ, ਚਿਤ ਅਤਿ ਚਿੰਤਾ ਮਹਿੰ ਪਛੁਤਾਇ। ਸਾਵਧਾਨ ਹੁਇ ਸਭਿ ਸੁਖ ਪਾਵਹੁ ਅਪਨੋ ਸੁਜਸੁ ਪ੍ਰਤਾਪ ਬਧਾਇ। ਸਿਖ ਸੇਵਕ ਸਮੁਦਾਇ ਤੁਮਾਰੇ ਸ਼ਰਧਾਲੂ ਸਦ ਹੀ ਚਲਿ ਆਇੰ। ਪਾਇੰਨਿ ਨਿਮਹਿੰ,ਉਪਾਇਨ ਅਰਪਹਿੰ,ਛਰਪਹਿੰ ਗੁਰਕੀ ਵਸਤੁ ਚਢਾਇ॥੨॥ਬ੍ਰਿੰਦ ਮਸੰਦ ਸੰਗਤਾਂ ਮਾਂਹੀਕਰਹੁ ਪਠਾਵਨਿ ਸਗਰੇਦੇਸ਼ਾ।ਸਿੱਖੀ ਕਉ ਨਿਭਪ੍ਰਤਿ ਬਿਸਤਾਰਹਿੰ ਤੁਮਰੀ ਦਿਸ਼ਿ ਕੋ ਦੇ ਉਪਦੇਸ਼।–ਸ਼੍ਰੀ ਸਤਿਗੁਰ ਕੋ ਜੇਠੋ ਨੰਦਨ ਨਿਮਹਿ ਸ਼ਾਹੁ ਜਿਹ ਚਰਨ ਹਮੇਸ਼। ਕਰਾਮਾਤ ਕੇ ਧਨੀ ਸੰਪੂਰਨ ਜਿਨ ਮਹਿੰ ਜਾਗਤ ਜੋਤਿ ਵਿਸ਼ੇਸ਼॥੩॥ਬਹੁਤ ਬਾਰ ਅਛਮਤ ਦਿਖਰਾਈ, ਦਿੱਲੀ ਪੁਰਿ ਅਰੁ ਦਿੱਲ਼ੀ ਨਾਥ। ਦੇਖਿ ਦੇਖਿ ਬਿਸਮਤ ਚਿਤ ਹੋਏ[2], ਸਗਲ ਅਜਾਇਬ ਕੀਨਸਿ ਗਾਥ–। ਕੋ ਜਾਨਹਿ ਕੋ ਨਾਹਿਨ ਜਾਨਹਿ ਸਭਿਨਿ ਸੁਨਾਵਹਿੰ ਹਿਤ ਕੇ ਸਾਥ। ਨਿਸ਼ਚਾ ਗਿਰਨਿ ਦੇਹਿੰਗੇ ਕਾਹੁ ਨ, ਕਹਿ ਕਹਿ ਆਨਹਿੰ ਟੇਕਹਿੰ ਮਾਥ ॥੪॥ ਅਪਰ ਉਪਾਵ ਕਰਹੁ ਜਿਮ ਹਮ ਕਹਿੰ ਸ਼੍ਰੀ ਹਰਿਕ੍ਰਿਸ਼ਨ ਆਪ ਕੋ ਭ੍ਰਾਤ। ਇਸ ਤੇ ਆਦਿਕ ਅਪਰ ਜਿ ਸੋਢੀਹੈਂ ਅਨੇਕਜਗ ਮੈਂ ਬੱਖਜਾਤ।ਨਿਜ ਸੰਗਤਿ ਕਹੁਬਰਜਨਿ ਕਰਿਯਹਿ ਕਿਹ ਸੋਂ ਮਿਲਹਿ ਨਹੀਂ ਕਿਸ ਭਾਂਤਿ। ਧੀਰਮੱਲ ਹੈ ਚਚਾ ਆਪ ਕੋ ਤਿਸ ਤੇ ਭੀ ਬਰਜਹੁ ਕਹਿ ਬਾਤ ॥ ੫ ॥ ਅਪਨੇ ਸਿਖ ਸੰਗਤਿ ਹੈਂ ਖੇਤੀ ਕਰਹਿੰ ਕਮਾਈ ਦਰਬ ਚਢਾਇੰ[3]। ਸਭਿ ਤੇ ਬਰਜਨ ਕਰਹੁ ਬਾਤ ਇਹ ਜਿਸਤੇ ਨਿਭਪ੍ਰਤਿ ਬਧਤੀ ਜਾਇ।–ਬਡੇ ਬਿਰੋਧੀ ਹਮਰੇ ਸੋਢੀ–ਇਮ ਕਹਿ ਸਭਿ ਮਾਹੇਂ ਦਿਹੁ ਬਿਦੜਾਇ। ਬਹੁਰ ਨ ਕਰਹਿੰ ਮੇਲ ਕਿਹ ਕੇ ਸੰਗ ਇਕ ਤੁਮਰੇ ਹੀ ਪੂਜਹਿੰ ਪਾਇ ॥ ੬ ॥ ਪੂਰਬਲੇ ਅਨੁਸਾਰੀ ਰਹਿੰ ਸਿਖ ਅਪਰ ਨਵੀਨ ਹੋਇੰ ਸਮੁਦਾਇ। ਸੰਗਤਿ ਬਧਹਿ ਰੀਤਿ ਇਮ ਕਰਤੇ ਧਨ ਅਨਗਿਨਤ ਚਢਾਵਹਿੰ ਲਜਾਇ।–ਅਬਿ ਸ਼੍ਰੀ ਰਾਮਰਾਇ ਗੁਰ ਟਿੱਕਜੇ– ਇਮ ਕਹਿ ਬਿਸਥਾਰਹਿੰ ਸਭਿ ਥਾਇੰ। ਸ਼੍ਰੀ ਹਰਿਰਾਇ ਬਿਕੁੰਠ ਸਿਧਾਰੇ

[1]ਰਾਮਰਾਇ ਤੇਂ। [2]ਔਰੰਗਾ ਤੇ ਦਿਲੀ ਸ਼ਹਿਰ ਵਾਲੇ ਦੇਖ ਦੇਖ ਅਚਰਜ ਹੋਏ। [3]ਸਿਖ ਸੰਗਤ ਆਪਣੇ ਹੱਥ ਦੀ ਖੇਤੀ ਕਮਾਈ ਕਰਕੇ ਦਰਬ ਲਿਆਉਂਦੇ ਹਨ।

ਤਿਨ ਸਥਾਨ ਭੇ ਤਥਾ ਸੁਹਾਇ ॥ ੭ ॥ ਜੋ ਲਘੁ ਜਾਤਿ ਅਨੇਕ ਬਿਧਿਨਿ ਕੀ ਝੀਵਰ ਅਰੁ ਕੁਮ੍ਹਿਆਰ ਚਮਾਰ। ਇੱਤਯਾਦਿਕ ਸਭਿ ਕਹੁ ਦਿਹੁ ਸਿੱਖੀ ਸਕਲ ਆਇ ਤੁਮ ਕਰਹਿਂ ਜੁਹਾਰ[1]। ਜਹਿਂ ਕਹਿਂ ਸੁਜਸੁ ਸੁਨਾਵਹਿਂ ਗਾਵਹਿ ਇਸੀ ਰੀਤਿ ਸਭਿ ਜਗ ਬਿਸਤਾਰ। ਗੁਰਤਾ ਬਿਦਤਹਿ ਤੁਮਰੇ ਤਨ ਕੋ,ਆਇਂ ਅਪਾਰ ਸਦਾ ਉਪਹਾਰ[2]॥੮॥ਬਡੋ ਪੁਤ੍ਰ ਬੈਠਤਿ ਹੈ ਗਾਦੀ ਲਘੁ ਸੁਤ ਰਹਿ ਬਡ ਕੇ ਅਨੁਸਾਰਿ। ਇਮ ਜਾਨਹਿਂ ਉੱਚਾਵਚ ਸਗਰੇ[3], ਲਖਹਿਂ ਤੁਮਹਿਂ ਸਤਿਗੁਰੁ ਉਦਾਰ। ਰਹਿ ਹੈਂ ਅਲਪ ਸੰਗਤਾਂ ਜੋਈ ਹਠ ਕਰਿ ਗਮਨਹਿਂ ਤਿਨ ਕੇ ਦ੍ਵਾਰ।ਕਜਾ ਅਚਰਜ ਹੈ ਜਾਨਿ ਦੇਹੁ ਤਿਨ, ਗੁਰ ਸੁਤ ਹੈ ਅਰੁਝਾਤ ਤੁਮਾਰ॥੯॥ਸ਼੍ਰੀਗੁਰ ਰਾਮਦਾਸ ਕੇ ਤ੍ਰੈ ਸੁਤ ਗੁਰਤਾ ਲਖਤ ਏਕ ਹੀ ਲੀਨਿ। ਸ਼੍ਰੀ ਅਰਜਨ ਕੇ ਪੂਜਤਿ ਪਾਇਂਨਿ ਅਰਪਹਿਂ ਭੇਟਨਿ ਹੈ ਸਿਖ ਦੀਨ।ਪ੍ਰਿਥੀਆ ਮਹਾਂਦੇਵ ਦੈ ਸ਼ੇਸ਼[4] ਜੁ ਪਿਤ ਨੇ ਤਿਨਕੀ ਸੰਗਤਿ ਕੀਨਿ*।ਸੋ ਸੇਵਕ ਤਿਨ ਕੇ ਹੁਇ ਚਾਲੈ ਅਰਪਤਿ ਵਸਤੂ ਰਹਤਿ ਅਧੀਨ॥੧੦॥ਪੁਨ ਸਤਿਗੁਰ ਸੁਤ ਸ਼੍ਰੀਗੁਰਦਿੱਤਾ ਤਿਨ ਕੋ ਸੁਤ ਉਪਜਤਿ ਭੇ ਦੋਇ। ਇਕ ਤੁਮ ਪਿਤ ਅਰੁ ਧੀਰਮੱਲਜ ਹੈ ਗੁਰਤਾ ਉਚਿਤ ਬਡੋ ਸੁਤ ਜੋਇ।ਲਘੁ ਕਉ ਸੰਗਤਿ ਪੂਜਤਿ ਹੈ[5], ਕੁਛ ਰਹਿ ਕਰਤਾਰਪੁਰੇ ਬਿਚ ਸੋਇ[6]।ਚਿਤ ਮਹਿਂ ਚਹਤਿ ਰਹਨੇ ਗੁਰਤਾ ਕਹੁ ਕ੍ਰਿਮਪ੍ਰਾਪਤਿ ਭਾਗਨ ਬਿਨ ਹੋਇ ॥੧੧॥ ਤਿਮ ਤੁਮਰੋ ਇਕ ਅਨੁਜ ਸੁ ਜਾਨਹੁ ਕੇਤਿਕ ਸੰਗਤਿ ਰਹਿ ਤਿਨ ਪਾਸ।ਪਿਖਿ ਕਜੋਂ ਤਪਹੁ,ਭ੍ਰਾਤ ਹੈ ਰਾਵਰਿ,ਅਰੁ ਸਭਿ ਮਾਤਾ ਰਹਤਿ ਅਵਾਸ। ਸੋ ਭੀ ਸਦਨ ਆਪਨੋ ਜਾਨਹੁ ਬਨਹਿ ਪਠਾਵਨਿ ਧਨ ਕੋ ਰਾਸ। ਸਾਭ ਬਿਧਿ ਕੀ ਸੁਧ ਤੁਮ ਹੀ ਲੀਜਹੁ ਕੀਜਹਿ ਮੇਲ ਅਨੰਦ ਪ੍ਰਕਾਸ਼[7] ॥ ੧੨॥ ਦੋਹਰਾ ॥ ਸ਼੍ਰੀ ਸਤਿਗੁਰ ਹਰਿਰਾਇ ਕੋ ਜੇਠੋ ਸੁਤ ਸੁਨਿ ਬਾਤ। ਮਾਨੀ ਨਹਿ ਮਾਨੀ ਕਛੂ[8] ਕਹਤਿ ਭਯ ਬੱਖਨਾਤੰ ॥ ੧੩ ॥ ਸ੍ਰੈਯਾ ਛੰਦ ॥ [9]ਮਲਨਿ

---

[1]ਨਮਸਕਾਰ। [2]ਭੇਟਾ। [3]ਸਾਰੇ ਉੱਚੇ ਨੀਵੇਂ ਜਾਣਨਗੇ। [4]ਬਾਕੀ। [5]ਛੋਟੇ ਭਾਵ ਸ਼੍ਰੀ ਗੁਰੂ ਹਰਿਰਾਇ ਜੀ ਨੂੰ ਸੰਗਤ ਪੂਜਦੀ ਹੈ। [6]ਸੋ (ਧੀਰਮੱਲ) ਕਰਤਾਰ ਪੁਰ ਵਿਚ ਰਹਿੰਦਾ ਹੈ ਕੁਛ (ਸੰਗਤ ਤਿਸ ਨੂੰ ਪੂਜਦੀ ਹੈ)। [7]ਦੇਕਾਰੀ ਨੇ ਕੁਛ ਨਾਂ ਮੰਨੀ। (ਅ) ਕੁਛ ਮੰਨ ਲਈ ਤੇ ਕੁਛ ਨਾ ਮੰਨੀ। *ਅਸੰਦ ਇਹ ਗਲ ਠੀਕ ਨਹੀਂ ਕਹਿ ਰਹੇ ਜਾਪਦੇ। ਪ੍ਰਿਥੀਏ ਨੂੰ ਕੁਜ਼ਾਰਾ ਖੁੱਲ੍ਹਾ ਦਿਤਾ ਪਰ ਸੰਗਤ ਤਾਂ ਭਾਈਗੁਰਦਾਸ ਦੇ ਮਗਰ ਲਗੀ ਸੀ।

ਹਮਾਰੋ ਹੋਇ ਨ ਕਿਮ ਹੀ, ਪਰਜੋ ਅੰਤਰੋ[1] ਅਬਹਿ ਬਿਸਾਲ। ਸ਼੍ਰੀ ਸਤਿਗੁਰ ਪਿਤ ਨੇ ਜੁ ਕਹੋ ਬਚ,ਸਭਿ ਨੇ ਸੁਨੇ ਹੁਤੇ ਤਿਸ ਕਾਲ। ਯਾਂ ਤੇ ਮਿਲਹਿੰ ਨ ਸੰਗ ਮੋਹਿ ਸੋਂ ਜਿਨ ਕੇ ਮਨ ਮਹਿੰ ਹਟਕ ਅਚਾਲ[2]। ਤਿਨਹੁੰ ਬਤਾਯੋ ਲਘੁ ਸੁਤ ਪੂਜਨਿ,ਭਏ ਰਿਦੇ ਤਿਤ ਸ਼ਰਧਾ ਨਾਲ[3] ॥੧੪॥ ਪਠਹੁ ਮਸੰਦਨਿ ਦੇਸ਼ਨਿ ਮਾਂਹੀ ਜਿਸ ਸੰਗਤਿ ਪਰ ਜੋ ਚਲਿ ਜਾਇ। ਤਹਿੰ ਕੀ ਤਿਹ ਦਸਤਾਰ ਬੰਧਾਵਹੁ, ਦੇਹੁ ਦਰਬ ਮਨ ਅਧਿਕ ਬਧਾਇ। ਸਿੱਖਜਨਿ ਸਭਿ ਮਹਿੰ ਰਹਿੰ ਉਪਦੇਸ਼ਤਿ ਇਤ ਕੋ ਸੁਜਸੁ ਬਿਸਾਲ ਸੁਨਾਇ। ਬੰਦੁਬਸਤ ਕਰਿ ਕੈ ਬਿਧਿ ਨੀਕੋ ਲੈ ਆਵਹਿੰਗੇ ਹਮਰੇ ਥਾਇੰ ॥ ੧੫ ॥ ਸ਼੍ਰੀ ਹਰਿਕ੍ਰਿਸ਼ਨ ਸਮੀਪ ਨ ਜਾਵਹਿੰ,-ਖਾਰਜਸਿੱਖੀਤੇ-ਛਰਪਾਇੰਬਰਜਨ ਕਰਹਿੰ ਜਾਹਿੰ ਸਭਿ ਦੇਸ਼ਨਿ ਲਘੁ ਬਿਲੰਦ ਕੋ[4] ਦੇਂ ਸਮੁਝਾਇ। ਤਿਮ ਸਭਿ ਸੋਢੀ ਗੁਰੁ ਕਹਾਵਹਿੰ, ਨਹੀਂ ਨਿਕਟਿ ਤਿਨ ਕੇ ਭੀ ਜਾਇੰ। ਅਪਨੀ ਸੰਗਤਿ ਰਹੈ ਨਿਰਾਲੀ, ਕਰਹਿੰ ਕੜਾਹੀ ਭਾਉ ਬਧਾਇ*[5] ॥ ੧੬ ॥ ਇਮ

---

[1]ਫਰਕ। [2]ਅਦੱਲ ਹਟਕ (ਭਾਵ ਸ਼੍ਰੀ ਗੁਰੂ ਹਰਿਰਾਇ ਜੀ ਨੇ ਸੰਗਤ ਨੂੰ ਮੇਰੀ ਤਰਫੋਂ ਜੋ ਹਟਕਿਆ ਹੈ ਸੋ ਅਦੱਲ ਹੈ) ਇਸ ਲਈ ਉਹ ਸੰਗਤ ਮੇਰੇ ਨਾਲ ਕਦੇ ਨਹੀਂ ਮਿਲ ਸਕਦੀ। [3]ਤਿਸੀ ਭਾਵ ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਸ਼ਰਧਾ ਵਾਲੇ ਹੋ ਗਏ ਹਨ। [4]ਵੱਡੇ ਛੋਟੇ ਨੂੰ।

*ਪ੍ਰਿਥੀਆ, ਧੀਰਮਲ, ਰਾਮਰਾਇ ਆਦਿਕਾਂ ਨੂੰ ਜੋ ਜੋ ਲਗ ਪਗ ਹਰ ਗੁਰੂ ਜੀ ਦੇ ਸਮੇਂ ਗਦੀ ਦੇ ਖਾਹਸ਼ਮੰਦ ਹੋਏ, ਸਤਿਗੁਰਾਂ ਗੱਦੀ ਨਹੀਂ ਦਿੱਤੀ। ਉਸ ਦੇ ਕਾਰਨ ਕਈ ਹੁੰਦੇ ਸਨ ਪਰ ਇੱਕ ਵੱਡਾ ਕਾਰਨ ਸਫੁਟ ਇੰਜ ਪੈਂਦਾ ਹੈ ਕਿ ਏਹ ਲੋਕ ਸਿੱਖੀ ਨੂੰ ਆਪਣੇ ਐਸ਼ੁਰਜ ਦਾ ਵਸੀਲਾ ਸਮਝਦੇ ਹਨ; ਹਾਲਾਂਕਿ ਗੁਰੂ ਨਾਨਕ ਦੇਵ ਜੀ ਤੋਂ ਲੈਕੇ ਸਾਰੇ ਗੱਦੀ ਨਸ਼ੀਨ ਗੁਰੂ ਸਾਹਿਬ ਸੰਗਤਾਂ ਨੂੰ ਰੱਬ ਰਸਤੇ ਲਾਉਣਾ ਤੇ ਉਧਾਰ ਕਰਨਾ ਆਪਣਾ ਫਰਜ਼ ਸਮਝਦੇ ਸਨ, ਤੇ ਨਾਮ ਨਾਲ ਜੀ ਉਠੇ ਸੱਜਣਾਂ ਨੂੰ ਉੱਚਾ ਦਰਜਾ ਦੱਂਦੇ ਸਨ। ਓਹ ਜਗਤ ਨੂੰ ਮੁਕਤਿ ਦਾਨ ਦੇਣਾ ਪ੍ਰਯੋਜਨ ਦੇਖਦੇ ਸਨ, ਤੇ ਆਪ ਨੂੰ ਨਿਆਰੇ ਰੱਖਦੇ ਸਨ। ਸਤਿਗੁਰੂ ਜੀ ਮਾਇਆ ਨੂੰ ਸੇਵਾ ਪਰ ਖਰਚਦੇ ਸਨ ਤੇ ਅੰਤਰ ਆਤਮੇ ਵਾਹਿਗੁਰੂ ਜੀ ਨਾਲ ਜੁੜੇ ਹੋਏ ਵਾਹਿਗੁਰੂ ਜੀ ਦੇ ਪ੍ਰੇਮ ਤੇ ਨਿਰਮਲ ਭਉ ਵਿਚ ਵੱਸਦੇ ਸੇ ਤੇ ਗੁਰਿਆਈ ਨੂੰ 'ਗੋਰੀ ਪੋਟ' ਕਹਿਕੇ ਇਸ ਤੋਂ ਡਰਦੇ ਸੇ, ਕੇਵਲ ਆਪਣੇ ਸਤਿਗੁਰ ਦਾ ਹੁਕਮ ਹੋਣ ਕਰਕੇ ਸਿਰ ਤੇ ਜ਼ਿੰਮੇਂਵਾਰੀ ਚਾਉਂਦੇ ਸਨ। ਰਾਮਰਾਇ ਜੀ ਇਸ ਨੂੰ ਨਿਜ ਐਸ਼ੁਰਜ ਸਮਝ ਕੇ ਜੋ ਮਸੰਦਾਂ ਨੂੰ ਆਪਣਾ ਕੇ ਵਰਤਨ ਲਗੇ ਹਨ, ਓਹੋ ਉਨ੍ਹਾਂ ਦੇ ਦੁੱਖ ਦਾ ਕਾਰਨ ਬਣਿਆ ਕਿ ਮਸੰਦ ਲੋਕ ਆਪਣੇ ਆਪ ਨੂੰ ਗੁਰਿਆਈ ਦਾ ਵਸੀਲਾ ਸਮਝ ਕੇ ਸਰਕਸ਼ ਹੋ ਗਏ ਤੇ ਇਹ ਮੰਨ ਬੈਠੇ ਕਿ ਗੁਰੂ ਸਾਡੀ ਆਸਤੀਨ ਵਿਚ ਹੈ, ਜਿਸ ਨੂੰ ਚਾਹੀਏ ਬਣਾ ਦੇਈਏ। ਦੇਖੋ ਇਸੇ ਅੰਸੂ ਦਾ ਅੰਕ ੨੦ ਤੇ ੨੧।

ਕਹਿ ਅਨਿਕ ਮਸੰਦ ਪਠੇ ਹੈਂ ਮਾਨ ਦਾਨ ਦੇ ਦਰਬ ਅਪਾਰ। ਸਿਰ ਦਸ-ਭਾਰ ਬੰਧਾਵਨਿ ਕਰਿ ਕੈ ਲਿਖੇ ਹੁਕਮ ਨਾਮੇ ਕਰਿ ਧਾਰਿ। ਜਿਹ ਕੋ ਜਹਿੰ ਭੇਜਨੋ ਤਿਹ ਆਖਯ[1] ਲਿਖਨੋ 'ਹਮਾਰੋ ਇਹ ਮੁਖਤਯਾਰ। ਗੁਰ ਮਨੌਤ ਹੁਇ ਸੋ ਇਸ ਦੀਜਹਿ, ਕਹੈ ਜੁ ਮਾਨਹੁ, ਹੋਇ ਉਧਾਰ ॥ ੧੭ ॥ ਰਹਹੁ ਸਦਾ ਅਨੁਸਾਰੀ ਇਸ ਕੇ,ਆਵਹੁ ਦਰਸ਼ਨ ਕੋ ਸੰਗ ਲੈਯਾਜੋਨ ਆਇ ਧਨ ਅਰਪਹਿ ਇਸ ਸਭਿ,ਹਮ ਕੋ ਪਹੁੰਚਹਿ ਗੋ ਜੋ ਦੇਯ। ਗੁਰ ਕੀ ਖੁਸ਼ੀ ਹੋਹਿ ਤੁਮ ਉਪਰ ਕਰਹੁ ਕਾਮਨਾ ਪੂਰਹਿੰ ਸੋਯ। ਸ਼ਬਦ ਪਠਹੁ ਅਰੁ ਜਨਮ ਸੁਧਾਰਹੁ ਨਹਿੰ ਭਰਮਹੁ ਨਿਜ ਧਰਮ ਗਹੇਯ' ॥ ੧੮ ॥ ਗਹੇ ਹੁਕਮਨਾਵੇ ਸਹਿ ਧਾਏ, ਜਾਇ ਸੰਗਤਿਨਿ ਮਹਿੰ ਧਨ ਲੀਨਿ। ਅਪਰ ਗੁਰੂ ਕੇ ਨਿੰਦਕ ਬਨਿ ਬਨਿ ਅਪਨੇ ਪਰ ਭਰਮਾਇੰ ਪ੍ਰਥੀਨ। ਝੂਠ ਬੋਲਨੋ ਕਪਟ ਕਮਾਵਨਿ ਜਨੋਂ ਕਨੋ ਦਰਬ ਲੇਹਿੰ ਲਬ ਭੀਨ[2]। ਭੋਲੀ ਸੰਗਤਿ ਕਰਿ ਬਸਿ ਅਪਨੇ ਅਪਰਨਿ ਢਿਗ ਪਹੁੰਚਨਿ ਨਹਿੰ ਦੀਨਿ ॥੧੯॥ ਅਧਿਕ ਦਰਬ ਸੰਗਤਿ ਤੇ ਆਵਹਿ ਕੁਛ ਸ਼੍ਰੀ ਰਾਮਰਾਇ ਢਿਗ ਦੇਹਿੰ। ਔਰ ਸਕਲ ਅਪਨੇ ਢਿਗ ਰਾਖਹਿੰ ਭਏ ਧਨੀ ਸਿੱਖਨਨਿ ਧਨ ਲੇਹਿ। ਪਾਇ ਪਦਾਰਥ ਭਏ ਹੰਕਾਰੀ, ਬਡੇ ਅਸ਼ਰਧਕ ਲਖਹਿੰ ਨ ਕੇਹਿ।—ਗੁਰੂ ਬਨਾਵਨਿ ਹਮਰੇ ਬਸ ਹੈ ਜਿਸ ਕੋ ਚਾਹਹਿੰ ਤਿਸਹਿੰ ਪੁਜੇਹਿੰ ॥੨੦॥ ਸਗਲ ਸੰਗਤਾਂ ਸੰਗ ਹਮਾਰੇ, ਜਿਸ ਢਿਗ ਚਾਹਹਿੰ ਤਹਿੰ ਲੈ ਜਾਹਿੰ। ਨਿਜ ਅਸਤੀਨ ਹਿਲਾਵਨਿ ਕਰਿ ਕੈ[3] ਗੁਰੂ ਨਿਕਾਸਹਿੰ ਦੇਹਿੰ ਬਿਠਾਇ। ਜੋ ਗੁਰ ਰਹੈ ਅਧੀਨ ਹਮਾਰੇ ਤਿਸ ਹੀ ਕੋ ਪੁਜਵਾਵਹਿੰ ਪਾਇ। ਨਾਂਹਿ ਤ ਅਪਰ ਥਾਨ ਲੈ ਗਮਨਹਿੰ,ਤਿਹ ਘਟਿ ਕਰਿ ਦੰ ਔਰ ਬਧਾਇ—॥੨੧॥ ਇੱਤਯਾਦਿਕ ਲਖਿ ਮੂਰਖ ਗਰਬੇ ਨਿਜ ਪ੍ਰਭੁ ਚਲਤੇ ਭਏ ਕੁਚਾਲ। ਪਾਨ ਬਾਰਨੀ ਬਾਰਬਧੂ ਰਤਿ[4], ਲਗੇ ਪਾਪ ਮਹਿੰ ਦੁਸ਼ਟ ਬਿਸਾਲ। ਨਿਰਧਨ ਸਿੱਖਨਨਿ ਕਹੁ ਦੁਖਦਾਯਕ ਝਿਰਕਹਿੰ ਕਹਿ ਕਹਿ ਬੋਲ ਕਰਾਲ। 'ਗੁਰ ਮਾਰਨੋ ਤੂੰ ਦਰਬ ਨ ਦੇਤੋ ਨਿਤ ਕੁਟੇਬ ਕਰਤੋ ਪ੍ਰਭਿਪਾਲ ॥੨੨॥ ਮੈਂ ਗੁਰ ਕੋ ਸਿਖ ਨਹਿੰ, ਤੁਮ ਲਿਖ ਦਿਹੁ' ਇਮ ਛਰਪਾਇ ਲੇਤਿ ਧਨ ਛੀਨਿ। ਘਰ ਕੀ ਵਸਤੁ ਬਿਕਾਵਹਿੰ

[1]ਤਿਸ ਦਾ ਨਾਮ। [2]ਲੋਭ ਵਿਚ ਭਿੱਜੇ। [3]ਢੋਲੇ ਦੀ ਬਾਂਹ ਹਿਲਾ ਕਰਕੇ। [4]ਸ਼ਰਾਬ ਪੀਣ ਵਾਲੇ ਤੇ ਵੇਸ਼ਯਾ ਪ੍ਰੇਮੀ।

ਬਲ ਤੇ ਕਰਹਿ ਤੰਗ ਅਰੁ ਅਧਿਕ ਸੁ ਦੀਨ।*ਕਬਿ ਸ਼੍ਰੀ ਰਾਮਰਾਇ ਢਿਗ ਪਹੁੰਚਹਿ ਕਰਹਿ ਪੁਕਾਰ[1] 'ਹਮਹਿ ਦੁਖ ਦੀਨਿ'। ਭ੍ਰਮਪਿ ਮਸੰਦਨਿ ਤੇ ਨ ਭਨਹਿੰ ਕੁਛ ਕਹਿਬਾਕਨ ਕੋ ਖ਼ਾਤਰ ਕੀਨਿ*॥੨੩॥ਦੋਹਰਾ॥ਇਸਬਿਧਿ ਅਪਨੀ ਸੰਗਤਾਂ ਬਾਂਟ ਮਸੰਦਨਿ ਦੀਨਿ। ਬੰਦੁਬਸਤ ਸਭਿ ਰੀਤਿ ਕਰਿ ਰਾਖੀ ਸਕਲ ਅਧੀਨ ॥ ੨੪ ॥ ਦੇਤਿ ਬਡ੍ਹਾਈ ਅਧਿਕ ਨਿਤ ਜੋ ਮਸੰਦ ਬਿਚਿ ਦੇਸ਼। ਜਿਮ ਅਧੀਨ ਮੇਰੇ ਰਹੈਂ ਕਰਤਿ ਉਪਾਇ ਵਿਸ਼ੇਸ਼ ॥ ੨੫ ॥ ਸਿਰੋਪਾਉ ਅਰੁ ਦਰਬ ਬਹੁ ਦੇਤਿ ਦਾਨ ਸਨਮਾਨ। ਸਿੱਖਨਨਿ ਕੇ ਦੁਖ ਦਾਇਕਨਿ[2] ਨਹਿੰ ਬਰਜਤਿ ਜ਼ਿਸ ਠਾਨਿ॥੨੬॥ਬਿਗਰੇ ਕਾਚ ਗੁਰੂਨਿ ਤੇ ਧਰਤਿ ਮਹਾਂ ਹੰਕਾਰ।ਪਾਤਸ਼ਾਹ ਦਸਮੇ ਬਿਨਾਂ ਕੌਨ ਸੁਧਾਰੇ ਮਾਰਿ[3]॥੨੭॥

ਇਥਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮੋ ਰਾਸੋ ਰਾਮਰਾਇ' ਪ੍ਰਸੰਗ ਕਥਨੰ ਨਾਮ ਉਨਤ੍ਰੀਸਮੀ ਅੰਸੂ ॥ ੨੯ ॥

੩੦. [ਰਾਮਰਾਇ ਜੀ ਦੀ ਵੈਰ]।

ਦੋਹਰਾ ॥ ਸ਼੍ਰੀ ਹਰਿ ਕ੍ਰਿਸ਼ਨ ਪ੍ਰਤਾਪ ਬਡ ਸੁਜਸੁ ਸੁਨਹਿੰ ਨਿਤ ਕਾਨ। ਧੀਰ ਮਹਾਂ ਗੰਭੀਰ ਹੈਂ ਕਰਾਮਾਤ ਮਹੀਯਾਨ ॥ ੧ ॥ ਚੌਪਈ ॥ ਅਨਿਕ ਸੰਗਤਾਂ ਨਿਤ ਪ੍ਰਤਿ ਆਵੈਂ।ਅਰਪਿ ਉਪਾਇਨ ਦਰਸ਼ਨ ਪਾਵੈਂ।ਪੁਰ ਕਾਮਨਾ ਸਿੱਖਨ ਅਨੇਕੁ। ਕੇਤਿਕ ਪਾਵਤਿ ਦਾਤ ਬਿਬੇਕੁ ॥ ੨ ॥ ਕੀਰਤਿ ਪਸਰੀ ਪੁਰਿ ਪੁਰਿ ਘਰ ਘਰ। ਸੰਕਟ ਪਰਹਰਿ ਦਰਸ਼ਨ ਕਰਿ ਕਰਿ। ਆਨਿ ਆਨਿ ਗੁਨ ਅਧਿਕ ਸੁਨਾਵੈਂ। ਸੁਨਿ ਸੁਨਿ ਰਾਮਰਾਇ ਦੁਖ ਪਾਵੈ ॥ ੩ ॥ ਜਰੀ ਨ ਜਾਇ ਅਨੁਜ ਬਡਿਆਈ। ਚਿਤਵਤਿ ਚਿਤ ਮਹਿੰ ਅਤਿ ਤਪਤਾਈ। ਜਜੋਂ ਜਜੋਂ ਗੁਨ ਗਨ ਸੁਨਿ ਹੈ ਕਾਨ। ਤਜੋਂ ਤਜੋਂ ਛੋਭ ਰਿਦੇ ਬਹੁ ਠਾਨਿ ॥ ੪ ॥ ਬਸਿ ਨ ਬਸਾਵਹਿ ਚਿਤਵਹਿ ਜਤਨਾ । ਕਿਮ ਪ੍ਰਾਪਤਿ ਹੈ ਗੁਰਤਾ ਰਤਨਾ । ਸਿੱਖਨ ਮਸੰਦ ਮੇਵੜੇ ਬ੍ਰਿੰਦ । ਸਭਿ ਮਹਿੰ ਬੈਠੇ ਚਿੰਤ ਬਿਲੰਦ ॥ ੫ ॥ ਰਿਦੇ ਬਿਖੇ ਜਿਮ ਗਿਨਤੀ ਗਿਨਤਿ। ਮੁੱਖਨਨਿ ਸਾਥ ਬਾਕ ਕਹੁ ਭਨਤਿ। 'ਕਰਤਿ ਪ੍ਰਤੀਖਨਿ ਮੈਂ ਨਿਤ ਰਹੋਬਿਨਅਧਿਕਾਰ ਅਨੁਜ ਪਦ ਲਹਜੋ ॥ ੬ ॥ ਦਿੱਲੀ ਪੁਰਿ ਆਵਨਿ ਢਿਗ ਸ਼ਾਹੁ। ਨਹਿੰ

---

[1]ਸਿੱਖ ਪੁਕਾਰ ਕਰਦੇ ਹਨ । [2]ਸਿਖਾਂ ਨੂੰ ਦੁੱਖ ਦੇਣੇ ਵਾਲੇ (ਮਸੰਦਾਂ ਨੂੰ)। [3]ਮਾਰ ਕਰਕੇ ।

*ਇਹ ਦੋ ਟੂਕਾਂ ਲਿਖਤੀ ਨੁਸਖਿਆਂ ਵਿਚ ਹੈਨ, ਛਾਪੇ ਦਿਆਂ ਵਿਚ ਨਹੀਂ ਹਨ, ਤੇ ਇਨ੍ਹਾਂ ਦੀ ਥਾਵੇਂ ਇਹ ਦੋ ਤੁਕਾਂ ਹਨ:--ਕਹਿ ਕਰਿ ਜੋਰ ਗਰੀਬਨ ਊਪਰ ਨਹਿੰ ਤਿਨ ਦੇਖਹਿ ਧਨ ਤੇ ਹੀਨ। ਮੂਰਖ ਅਪਨਾ ਆਪ ਜਨਾਵਨ ਪਰਮੇਸਰ ਤੇ ਕਉ ਨਹਿੰ ਚੀਨ।

ਕਿਨ ਕੀਨਸਿ ਭਖਿ ਉਤਸਾਹੁ। ਸਭਿ ਤੇ ਅੱਗੂ ਕੀਏ ਮੁਝ ਭੋਜਾ। ਨਾਮ ਸੁਨੇ ਜਿਸ ਧਰਕ ਕਰੋਜਾ ॥ ੭ ॥ ਮੈਂ ਅਪਨੀ ਬੁਧਿ ਕੋ ਬਲ ਕਰਿਕੈ। ਅਛਮਤ ਅਨਿਕ ਪ੍ਰਕਾਰ ਦਿਖਰਿਕੈ।ਕਹਿਬੇ ਸੁਨਿਬੇ ਕੀ ਚਤੁਰਾਈ।ਕਰੀ ਬਹੁਤ ਮਿਲਿ ਤੁਰਕਨਿ ਰਾਈ ॥ ੮ ॥ ਜਹਿਂ ਬਾਦੀ ਸਮੁਦਾਇ ਸਦੀਵਾ। ਸਭਿਹਿਨਿ ਕਹੁ ਹੰਕਾਰ ਕਰਿ ਨੀਵਾ।ਰਸ ਰਾਖਨੋ ਬਡ ਨੌਰੰਗ ਸੰਗ।ਤਹਿਂ ਬੈਠਕ ਸ਼ੁਭ ਲਈ ਉਤੰਗ॥੯॥ਨਿਜ ਅਨੁਸਾਰ ਸ਼ਾਹੁ ਕਰਿ ਰਾਖਾ। ਨਹੀਂ ਦਿਯੋ ਬਿਗਰਨਿ, ਹਿਤ ਕਾਖਾ[1]। ਇਤ ਮੁਹਿ ਪਠਨੋ ਰਹਨੋ[2] ਢਿਗ ਸ਼ਾਹੁ। ਪਿਤ ਜੁਤਿ ਭੇ ਨਚਿੰਤ ਸੁਖ ਮਾਂਹੁ ॥ ੧੦ ॥ ਆਯਹੁ ਸਮਾ ਲੇਨਿ ਬਡਿ-ਆਈ। ਮੇਰੋ ਤਜਾਗ ਕਰਨੋ ਰਿਸ ਪਾਈ। ਸ਼੍ਰੀ ਹਰਿ ਕ੍ਰਿਸ਼ਨ ਲਿਯੋ ਸਭਿ ਸਾਜ[3]। ਹੁਤੋ ਪਿਤਾ ਢਿਗ ਜਿਤਿਕ ਸਮਾਜ ॥੧੧॥ ਗੁਰਤਾ ਕੋ ਸੰਗ ਸਭਿ ਕਿਛ ਲੀਨਿ।ਸਰਬੋਤਮ ਪਦ ਪਾਵਨ ਕੀਨਿ।ਅਬਿ ਤੌ ਅਪਰ ਉਪਾਇ ਨ ਬਨੈ। ਏਕ ਜਤਨ ਆਵਤਿ ਮੁਝ ਮਨੈ॥੧੨॥ਸੋ ਮੈਂ ਕਰਿਹੌਂ ਟਰੌਂ ਨ ਕੈਸੇ। ਸੁਨਿ ਤੁਮ ਭਨਹੁ ਆਇ ਚਿਤ ਜੈਸੇ। ਨੌਰੰਗ ਕੋ ਸਮੁਝਾਵਨਿ ਕਰਿਕੈ। ਅਨਿਕ ਭੇਦ ਕੇ ਥਾਕ ਉਚਰਿਕੈ॥੧੩॥ਕਰਿ ਅਪਨੇ ਤੇ ਅਧਿਕ ਬਡਾਈ। —ਤਿਸ ਢਿਗ ਕਰਾਮਾਤ ਅਧਿਕਾਈ। ਕਰਹੁ ਹਕਾਰਨਿ ਲੇਹੁ ਨਿਹਾਰੀ। ਬਹੁ ਪ੍ਰਕਾਰ ਸੋਂ ਦੇਹਿ ਦਿਖਾਰੀ॥੧੪॥ਕਿਤਿਕ ਕਾਜ ਅਪਨੋ ਸੁਧਰਾਵਉ। ਅਛਮਤ ਤੇ ਸੁ ਕਰਹਿ ਤੁਮ ਪਾਵਉ। ਬਸਹਿ ਤੁਮਾਰੇ ਦੇਸ਼ਨਿ ਮਾਂਹੀ। ਪਠਹੁ ਬੁਲਾਵਨਿ ਆਵਹਿ ਪਾਹੀ—॥ ੧੫ ॥ ਇੱਤ੍ਰਮਾਦਿਕ ਕਹਿ ਸ਼ਾਹੁ ਸਿਖਾਇ।ਪਠਹਿਂ ਦੂਤ ਤੇ ਲਿਉਂ ਬੁਲਵਾਇ।ਜਬਿ ਇਸ ਥਲ ਮੋਂ ਆਵਨਿ ਕਰਿ ਹੈ।ਤਬਹਿ ਸ਼ਾਹੁ ਕੋ ਬਹੁਤ ਸਿਖਰਿਹੈਂ॥੧੬॥ ਇਸ ਪ੍ਰਕਾਰ ਕੋ ਪਾਵੈਂ ਭੇਦ[4]। ਪਰਹਿ ਬੈਰ ਜਿਸ ਤੇ ਦੇ ਖੇਦ।ਸਰਬ ਪ੍ਰਕਾਰ ਕਰਾਵਹੁ ਹੌਰਾ। ਜਬਿ ਢੀਕੋ ਪਰਿ ਹੈ ਇਸ ਠੌਰਾ ॥ ੧੭ ॥ ਲਘੁਤਾ ਜਹਿਂ ਕਹਿਂ ਜ਼ਾਹਰ ਹੋਇ। ਕਰਹਿ ਅਸ਼ਰਧਾ ਪੁਨ ਸਭਿਕੋਇ।ਨਹੀਂ ਉਪਾਇਨ ਅੰਰਪਨ ਕਰੈਂ।ਬਹੁਰ ਮੋਹਿ ਪਰ ਨਿਸ਼ਚੈ ਧਰੈਂ ॥੧੮॥ਰਸ ਨਹਿਂ ਰਹਨਿ ਦੇਹੁ ਸੰਗ ਸ਼ਾਹੁ। ਬਦੀ ਕਰਹਿ ਸਭਿ ਤੁਰਕ ਜਿ ਪਾਹੁ। ਕਰਾਮਾਤ ਕੋਤਿਕ ਦਿਖਰਾਵੈ। ਨਿਤਪ੍ਰਤਿ ਰੀਤਿ ਨਵੀਨ ਸਿਖਾਵੈਂ ॥੧੯॥ ਆਇ ਜਿ ਮਿਲਹਿ ਬਿਗਰ ਇਮ ਜਾਇ।

[1](ਸ਼੍ਰੀ ਗੁਰੂ ਜੀ ਦੇ) ਪ੍ਰੇਮ ਦੀ ਚਾਹ ਵਾਲਾ (ਰੱਖਿਆ)। [2](ਮੈਂ) ਰਿਹਾ। [3]ਸਾਮਾਨ। [4]ਫ਼ਰਕ ਪਾ ਵੇਖਾਂਗਾ।

ਜੋ ਨਿਜ ਪਿਤ ਪਰ ਕਰਹਿ ਸੁਭਾਇ। ਕਰੇ ਹਕਾਰਨ ਜੇ ਨਹਿੰ ਆਵਹਿ।ਸ਼ਾਹ ਦੂਤ ਛੁਛੇ ਉਲਟਾਵਹਿ॥ ੨੦॥ ਤੌ ਭੀ ਹਮ ਕੋ ਹੈ ਬਿਧਿ ਨੀਕੀ। ਪੁਜਹਿ ਭਾਵਨਾ ਹਮਰੇ ਜੀ ਕੀ। ਸ਼ਾਹੁ ਕਰਹਿ ਭਲਿ ਜ਼ੋਰ ਬਡੇਰਾ। ਰਿਸ ਕਰਿ ਸੈਨ ਪਠਾਵਹਿ ਵੇਰਾ ॥੨੧॥ ਲਰਸੋ ਜਾਇ ਕਿਮ ਇਸ ਕੇ ਸਾਥ। ਅਤਿ ਜ਼ੋਰਾਵਰ ਦਿੱਲੀ ਨਾਥ। ਅਪਰ ਉਪਾਇ ਬਨਹਿ ਭਲਿ ਨਾਂਹੀ। ਜੰਗਲ ਦੇਸ਼ ਪ੍ਰਵੇਸ਼ਹਿ ਜਾਹੀ ॥੨੨॥ ਛੋਰਿ ਜਾਇਗੋ ਕੀਰਤਿਪੁਰਿ ਕੋ। ਕਰਸੋ ਬਸਾਵਨਿ ਜੋ ਸ੍ਰੀ ਗੁਰ ਕੋ। ਜਿਮ ਮੈਂ ਨਿਕਸਿ ਰਹਸੋ ਅਨ ਠੌਰਾ। ਸੋ ਭੀ ਬਸਹਿ ਹੋਹਿ ਭਿਮ ਹੌਰਾ ॥੨੩॥ ਇਮ ਭੀ ਹੋਇ ਤ ਮੁਝ ਕਉ ਨੀਕੀ। ਮਹਿੰਮਾ ਪਰਹਿ ਅਨੁਜ ਕੀ ਛੀਕੀ।ਮੋਹਿ ਪ੍ਰਤਾਪ ਬ੍ਰਿਧਾਇ ਬਧੇਰਾ।ਅਛ੍ਹਮਤ ਤੇ ਰਸ ਨੌਰੰਗ ਕੇਰਾ ॥੨੪॥ ਦੋਨਹੁੰ ਬਿਧਿਨਿ ਲਾਭ ਹੈ ਮੋਹੀ। ਹੌਰਾ ਅਨੁਜ, ਕਰੇ ਇਮ, ਹੋਹੀ'। ਇਮ ਸ਼੍ਰੀ ਰਾਮਰਾਇ ਨੇ ਕਹਸੋ। ਸਕਲ ਮਸੰਦ ਮੋਵਜ਼ਨਿ ਲਹਸੋ ॥੨੫॥ ਤਿਸ ਕੇ ਬਾਕਨਿ ਕਹੁ ਸਨਮਾਨਤਿ। ਭਲਿ ਗੁਰਦਾਸਹਿ ਆਦਿ ਬਖਾਨਤਿ। 'ਕੌ ਤੁਮ ਤੇ ਬੁਧਿਵਾਨ ਬਿਸਾਲਾ?ਿਫਿਰ ਸਰਬੱਗਜ਼ ਸਰਬ ਹੀ ਕਾਲਾ ॥ ੨੬ ॥ ਹਾਨ ਲਾਭ ਜਸੁ ਅਪਜ਼ਸੁ ਦੋਨ। ਹੌਰਾ ਅਰੁ ਹੌਰਾ ਜਗ ਹੋਨ। ਗੁਰ ਘਰ ਕੀ ਜੋਤਿਕ ਬਛਿਆਨੀ। ਹਸਤਾਮਲ[1] ਜਿਮ ਲਖਹੁ ਸਦਾਈ ॥੨੭॥ ਜਿਮ ਰਾਵਰ ਕੋ ਨੀਕੋ ਹੋਇ। ਤਿਮ ਚਿਤ ਚਾਹਤਿ ਹਮ ਸਭਿ ਕੋਇ। ਚਢੇ ਆਪ ਕੇ ਬੈਰੇ[2] ਮਾਂਹਿ। ਹਾਨ ਲਾਭ ਭੂਅਰੋ ਸੰਗ ਪਾਹਿ ॥੨੮॥ ਅਬਿ ਤੋ ਦੋਨਹੁ ਭ੍ਰਾਤਨਿ ਕੇਰਾ। ਨੀਕੀ ਰੀਤਿ ਸਮਾਜ ਘਨੇਰਾ।ਸੁਜਸੁ ਦੁਹਨਿ ਕੋ ਜਗ ਮੈਂ ਫੈਲਾ। ਉਜਲ ਜਥਾ ਹਿਮਾਲਯ ਸੈਲਾ ॥੨੯॥ ਜੇ ਬਿਰੋਧ ਬਧਿ ਗਯੋ ਘਨੇਰਾ। ਕੌ ਜਾਨਹਿ ਕਿਮ ਹੋਵਹਿ ਵੇਰਾ। ਐਸੀ ਬਾਤ ਕਰਨਿ ਬਨਿ ਆਵਹਿ। ਤੁਮ ਘਰ ਤੇ ਗੁਰਤਾ ਨਹਿੰ ਜਾਵਹਿ ॥੩੦॥ਨਾਂਹਿਤ ਸੋਚੀ ਬਾਂਛਤਿ ਸਾਰੇ। ਗੁਰਤਾ ਹੇਤੁ ਕਰਤਿ ਉਪਚਾਰੇ। ਬਧੇ ਕ੍ਰੋਧ ਅਸ ਨਹਿੰ ਹੁਇ ਜਾਇ। ਅਰਪਹਿੰ ਗੁਰਤਾ ਅਪਰ ਸੁ ਥਾਇ ॥੩੧॥ ਸ਼ਾਹੁ ਮਹਾਂ ਬਾਦੀ ਬਿਗਰੈ ਹੈ। ਜੋ ਕਿਛੁ ਬਿਘਨ ਭਯਾਂ ਹੈ ਜੈ ਹੈ। ਤੁਮਹਿ ਕਲੰਕ ਚਢਹਿ ਨਹਿ ਜੈਸੇ। ਕਰਨੋ ਬਨੈ ਆਪ ਕੋ ਤੈਸੇ ॥ ੩੨ ॥ ਕਰਹਿ ਬਾਦ ਜਬਿ ਨੌਰੰਗ ਮਹਾਂ। ਲਗਹਿ ਬਿਗਾਰਨਿ[3] ਜੋ ਕਿਛ ਭਯਾਂ। ਕਰਹਿ ਅਜੋਗ ਭੁਰਕ ਗਨ ਕਹੇ। ਅਸ ਨਹਿੰ ਹੋਇ ਬਸ ਨ ਤੁਮ ਰਹੇ ॥

[1] ਪ੍ਰਤੱਖ ਜਾਹੱਥ ਤੇ ਧਰੋ ਆਉਲੋਵਾਂਗ। [2] ਜਾਣਾ। [3] (ਕੀਰਤਪੁਰ ਵਿਚ) ਵਿਗਾੜ ਕਰਨ ਲਗ ਜਾਵੇਗਾ।

॥੩੩॥ ਜਥਾ ਮਤੰਗ ਬਲੀ ਕੀ ਸੁੰਡਾ। ਦੇ ਪਕਰਾਇ ਪ੍ਰਥਮ ਤਿਹ ਡੰਡਾ[1]। ਪੁਨਹਿ ਮੁਰਾਵਨਿ ਚਾਹੋ ਕੋਈ। ਕਿਮ ਛੂਟਹਿ ਗਹਿ ਲੀਨਸਿ ਜੋਈ ॥੩੪॥ ਐਸੀ ਬਾਤ ਨਹੀਂ ਕੁਛ ਕੀਜੈ। ਜਿਸ ਤੇ ਲਘੁਤਾ ਅਪਨਿ ਲਖੀਜੈ। ਰਾਵਰ ਕੀ ਚਾਹਤਿ ਭਲਿਆਈ। ਇਸ ਕਾਰਨ ਤੇ ਭਾਖਿ ਸੁਨਾਈ' ॥ ੩੫॥ ਤਬਿ ਸ਼੍ਰੀ ਰਾਮਰਾਇ ਸੁਨਿ ਕਹਜੋ। 'ਇਮ ਨ ਹੋਇ ਜਿਮ ਤੁਮ ਮਨ ਲਹਜੋ। ਸ਼੍ਰੀ ਨਾਨਕ ਜੀ ਨੀਕੀ ਕਰੈਂ।ਅਧਿਕ ਬਿਰੋਧ ਨਹੀਂ ਹਮ ਧਰੈਂ॥੩੬॥ ਇਮ ਕਹਿ ਕਰਿ ਨੌਰੰਗ ਸਿਖਰਾਵੈਂ। ਏਕ ਬਾਰ ਜਿਮ ਇਹਾਂ ਬੁਲਾਵੈ। ਜਥਾ ਸਦਨ ਹਮ ਨਿਕਸੇ ਬੈਸੇ। ਸ਼੍ਰੀ ਹਰਿਕ੍ਰਿਸ਼ਨ ਅਨਾਵੈਂ ਐਸੇ ॥੩੭॥ ਸੋਪਿ ਆਇ ਦਿੱਲੀ ਕਹੁ ਦਰਸੈ। ਬੋਲਨਿ ਤੁਰਕਨਿ ਸਾਥ ਸਪਰਸੈ ॥ ਮੋਹਿ ਸਮਾਨ ਕਰਹਿ ਸਭਿ ਆਇ। ਕੈ ਕੀਰਤਿਪੁਰਿ ਤੇ ਸੁ ਪਲਾਇ॥੩੮॥ ਦੋ ਮੈਂ ਕਰਿ ਹੌਂ ਏਕ ਜ਼ਰੂਰ। ਤੌ ਮੇਰੀ ਭਾਵਨ ਹੁਇ ਪੂਰ। ਤੁਮ ਸਜਾਨੇ ਹਹੁ ਕਰਹੁ ਬਿਚਾਰਿ। ਜੋ ਨ ਕਰੌਂ ਮੈਂ ਇਸ ਬਿਧਿ ਕਾਰ॥ ੩੯॥ ਤੌ ਮੇਰੋ ਨਿਸ਼ਫਲ ਬਲ ਅਹੈ। ਜੋ ਨਿਸ਼ਚਿੰਤ ਅਨੁਜ ਮਮ ਰਹੈ। ਗੁਰਤਾ ਗਾਦੀ ਕੋ ਅਧਿਕਾਰੀ। ਹੁਤੋ ਸੁ ਮੇਰੋ ਜਾਨਤਿ ਸਾਰੀ॥੪੦॥ਸ਼੍ਰੀ ਹਰਿ ਕ੍ਰਿਸ਼ਨ ਲੀਨਿ ਸੋ ਗਾਦੀ। ਬਹੁਰੋ ਭਏ ਪਰਸਪਰ ਬਾਦੀ। ਤੌ ਤ੍ਰਿਸ਼ਨਿ ਮੈਂ ਕੈਸੇ ਰਹੌਂ। ਜੋ ਕਰਿ ਦ੍ਵੈਸ਼ ਰਿਦਾ ਨਹਿ ਦਹੌਂ[2] ॥੪੧॥ ਦੋਹਰਾ॥ਇਸ ਪ੍ਰਕਾਰ ਕਰਿ ਕੈ ਮਤੋ ਦ੍ਰਿੜ੍ਹ ਨਿਸ਼ਚਾ ਉਰ ਕੀਨਿ। ਅਨੁਜ ਹਕਾਰੋਂ ਸ਼ਾਹਿ ਢਿਗ ਕਵਿ ਸੰਤੋਖ-ਸਿੰਘ ਚੀਨ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮੋ ਭਾਸੇ 'ਰਾਮਰਾਇ' ਪ੍ਰਸੰਗ ਕਥਨੰ ਨਾਮ ਤ੍ਰਿਸੰਤੀ ਅੰਸੁ ॥ ੩੦ ॥

੩੧. [ਸ਼੍ਰੀ ਰਾਮਰਾਇ ਜੀ ਦੀ ਦ੍ਵੈਸ਼]।

ਦੋਹਰਾ ॥ ਅਨੁਜ ਹਕਾਰਨਿ ਕਾਰਨੇ ਚਿਤਵਹਿ ਅਨਿਕ ਉਪਾਇ। ਪਿਖਹਿ ਕਹਿਨਿ ਅਵਕਾਸ਼ ਕੋ[3] ਜਬਹਿ ਸ਼ਾਹੁ ਢਿਗ ਜਾਇ ॥ ੧ ॥ ਚੌਪਈ ॥ ਇਕ ਦਿਨ ਪੁਨਹਿ ਪ੍ਰਸੰਗ ਚਲਾਯੋ।'ਸ਼੍ਰੀ ਸਤਿਗੁਰ ਹਰਿਰਾਇ ਸਮਾਧੋ'। ਬੂਝਨਿ ਲਗਜੋ ਸ਼ਾਹੁ ਸਭਿ ਬਾਤ। 'ਪਿਤਾ ਤਮਾਰੇ ਜਗ ਬੱਖਯਾਤ ॥ ੨ ॥ ਕਿਸ ਪ੍ਰਕਾਰ ਸੋ ਗਏ ਸਮਾਇ। ਤੁਮ ਨਹਿ ਮਿਲੇ ਤੀਰ ਤਿਨ ਜਾਇ। ਕਿਮ ਨਹਿ

[1] ਸੰਡ ਵਿਚ ਡੰਡਾ ਫੜਾ ਦੇਵੇ। [2] ਜੇ ਮੈਂ ਦ੍ਵੈਸ਼ ਨਾਲ ਅਪਣਾ ਰਿਦਾ ਨਹੀਂ ਸਾੜਨਾ ਤਾਂ ਮੈਂ ਚੱਪ ਕੀਕੂੰ ਰਹਾਂ, ਭਾਵ ਚੁੱਪ ਰਹਾਂ ਤਾਂ ਦ੍ਵੈਸ਼ ਮੇਰਾ ਰਿਦਾ ਸਾੜੇਗੀ, ਜੇ ਉੱਦਮ ਕਰਾਂਗਾ ਤਾਂ ਉਨ੍ਹਾਂ ਨੂੰ ਦੁੱਖ ਪੁੱਜੇਗਾ, ਜਿਸ ਨਾਲ ਮੇਰਾ ਦਿਲ ਠਰੇਗਾ। [3] ਕਹਿਣ ਦਾ ਸਮਾਂ ਦੇਖਦਾ ਹੈ।

ਗਏ ਕਿ ਸੁਧ ਨਹਿੰ ਆਈ। ਕੋ ਕਾਰਨ ਭਾ ਕਹਹੁ ਬੁਝਾਈ ॥ ੩॥ ਸਕਲ ਸਮਾਜ ਤਿਨਹੁੰ ਤੇ ਪਾਛੇ।ਕਿਨਹੁੰ ਸੰਭਾਰਨੋ ਰਾਖਨੋ ਆਛੇ। ਕਿਨ ਲੀਨਸਿ ਗੁਰਤਾ ਬਰ ਗਾਦੀ ?।ਤਿਨ ਪਾਛੇ ਤਿਮ ਕੀਨਿ ਅਬਾਦੀ' ॥੪॥ ਸੁਨਿ ਸ਼੍ਰੀ ਰਾਮਰਾਇ ਭਖਿ ਕਹਨੋ ।–ਅਬਿ ਅਵਕਾਸ਼ ਕਹਨਿ ਕਹੁ ਲਹਨੋ–।'ਸੁਨਹੁੰ ਸ਼ਾਹੁ!ਮੁਝ ਇਤੈ ਪਠਾਯੋ।ਪਿਤ ਆਇਸੁ ਤੇ ਮੈਂ ਚਲਿ ਆਯੋ ।੫॥ ਅਧਿਕ ਸਮਾਜ ਮੋਹਿ ਸੈਗਿ ਭੇਜਾ।ਹੁਇ ਪ੍ਰਸੰਨ ਭਾਖਨੋ–ਸਭਿ ਲੈਜਾ–।ਜਬਿ ਕੇ ਹਮ ਆਏ ਤੁਮ ਪਾਸ। ਭਏ ਸਿੱਖਨ ਬਹੁ ਸੰਗਤਿ ਰਾਸ॥੬॥ ਮਿਲਨਿ ਆਪ ਕੇ ਸਾਥ ਘਨੇਰਾ।ਅਛਮਤ ਪਤਾ ਪੁਨਹਿ ਬਹੁ ਹੇਰਾ।ਯਾਂਤੇ ਭਾ ਸਮਾਜ ਅਧਿਕਾਈ।ਸਿਖ ਸੰਗਤਿ ਨਿਤ ਬਧਹਿ ਸਵਾਈ॥੭॥ਦੇਸ਼ਨਿ ਮਹਿੰ ਸਿੱਖੀ ਬਿਸਤਾਰੀ।ਦਰਸਹਿੰ ਆਇਪ੍ਰੰਜ ਨਰਨਾਰੀ।ਅਨਿਕ ਉਪਾਇਨ ਆਨ ਚਢਾਵੈਂ। ਗ੍ਯਾਨੀ ਗ੍ਰਰੀਬ ਦਰਥ ਅਰਪਾਵੈਂ ॥੮॥ ਸ਼੍ਰੀ ਗੁਰ ਪਿਤਾ ਸੁਨੀ ਸੁਧ ਸਾਰੀ। –ਭਯੋ ਸੁਦੇਤ ਸਮਾਜ ਸੰਭਾਰੀ–। ਮੁਝ ਕੋ ਸਮਰਥ ਸਭਿ ਬਿਧਿ ਜਾਨਾ। ਲਘੁ ਸੁਤ ਜਾਨਨੋਂ–ਅਹੈ ਅਯਾਨਾ–॥ ੯ ॥ ਅਪਨਿ ਸਮਾਜ ਤਿਸੀ ਕਉ ਦੀਨਾ। ਨਿਕਟਿ ਰਹਿਨ ਤੇ ਅਤਿ ਪ੍ਰਿਯ ਚੀਨਾ। ਤਹਿੰ ਤੇ ਸਿਖ ਸੰਗਤਿ ਸਮੁਦਾਈ। ਸਭਿਹਿਨਿ ਕੀ ਤਿਹ ਬਾਂਹੁ ਗਹਾਈ ॥ ੧੦ ॥ ਕਾਰਨ ਭਯੋ ਅਪਰ ਭੀ ਜੋਇ। ਰਿਸ ਜਿਮ ਕਰੀ ਸੁਨਾਵੈਂ ਸੋਇ। ਸਾਥ ਆਪ ਕੇ ਮੇਲ ਹਮਾਰਾ। ਭਯੋ ਅਧਿਕ ਹੀ ਦਿਨਪ੍ਰਤਿ ਭਾਰਾ ॥ ੧੧ ॥ ਜਨੋਂ ਜਨੋਂ ਤੁਮ ਢੁਰਮਾਇਸ਼ ਕੀਨਸਿ।ਅਛਮਤ ਬਲ ਤੇ ਤਨੋਂ ਕਰਿ ਦੀਨਸਿ।ਪਿਤਾ ਸਮੀਪ ਜਾਤਿ ਸੁਧ ਸਾਰੀ। ਤਿਨਹੁੰ ਬਾਤ ਨਹਿੰ ਨੀਕ ਬਿਚਾਰੀ ॥ ੧੨ ॥ ਸੁਨਿ ਸੁਨਿ ਕ੍ਰੋਧ ਭਏ ਇਮ ਭਾਖਾ ।–ਸ਼ਾਹੁ ਸਾਥ ਜੋ ਅਸ ਰਸ ਰਾਖਾ।ਬਾਰ ਬਾਰ ਅਛਮਤ ਦਿਖਰਾਵਤਿ । ਜੋ ਬਿਧਿ ਅਨਬਨ ਦੁਲਭ ਬਨਾਵਤਿ ॥ ੧੩ ॥ ਦੀਨ ਪਦਮਨੀ ਅਸੁ ਦਰਿਆਈ।ਇੱਤ੍ਯਾਦਿਕ ਜੋ ਅਪਰ ਬਨਾਈ।ਇਹ ਆਛੀ ਨਹਿੰ ਕੀਨਸਿ ਭਾਂਹਿ। ਜਿਮ ਭਾਖਹਿ ਤਿਮ ਕਰਿ ਦਿਖਰਾਹਿ ॥ ੧੪ ॥ ਹੋਯਹੁ ਜਿਸ ਕੇ ਅਸ ਅਨੁਸਾਰੀ । ਆਇਸੁ ਮਾਨਿ, ਸਕਹਿ ਨਹਿੰ ਟਾਰੀ[1] । ਤੌ ਤਿਸ ਪਾਸ ਰਹਹੁ ਹਿਤ ਕਰਿ ਕੈ।ਹਮਰੇ ਨਿਕਟਿ ਨ ਆਵਹੁ ਫਿਰਿ ਕੈ ॥੧੫॥ ਸ਼ਾਹੁ ਸਮੀਪੀ ਰਹਹੁ ਸਦੀਵ।ਉਤ ਬਸਿ,ਆਇ ਨ ਇਤ ਕੀ ਸੀਵ[2] । ਲਾਗਹਿ ਨਹੀਂ ਸੁ ਬਦਨ ਹਮਾਰੇ । ਕਰਾਮਾਤ ਨਿਤਪ੍ਰਤਿ ਜੁ

[1]ਟਾਲ ਨਹੀਂ ਸਕਦਾ। [2]ਉਸੇ ਪਾਸੇ ਵੱਸ, ਇਸ ਤਰਫ ਦੀ ਹੱਦ ਵਿਚ ਨਹੀਂ ਆਵਣਾ।

ਦਿਖਾਰੇ–॥੧੬॥ਪਠਯੋ ਹੁਕਮਨਾਮਾ ਮੁਝ ਪਾਸ।ਸੁਨਿ ਭਏ ਤੇ ਮੈਂ ਭਨਾਰੀ ਆਸ।ਕਰੇ ਤ੍ਰਾਸ ਉਰ ਗਯੋ ਨ ਤੀਰ।–ਰਿਸ ਤੇ ਸ੍ਰਾਪ ਨ ਦੇਹਿ ਅਭੀਰ[1]–॥ ੧੭॥ ਲਗੇ ਸਮਾਵਨਿ ਕੋ ਜਿਸ ਕਾਲਾ। ਲਘੂ ਸੁਤ ਕੋ ਗਾਦੀ ਬੈਠਾਲਾ। ਸਭਿ ਸਿਖ ਸੰਗਤਿ ਚਰਨੀ ਪਾਇ। ਸੌਂਪਿ ਸਮਾਜ ਸਗਲ ਅਧਿਕਾਇ ॥ ੧੮॥ ਬਿੰਦ ਮਸੰਦ ਜਿ ਅਪਰ ਅਸ਼ੇਸ਼[2]। ਸੋ ਬਿਚਰਤਿ ਗਨ ਦੇਸ਼ ਬਿਦੇਸ਼। ਸਭਿ ਕੋ ਤਿਸ ਕੇ ਪਾਇਂ ਲਗਾਇ। ਨੀਕੀ ਰੀਤਿ ਸੌਂਪਿ ਸਮੁਦਾਇ॥੧੯॥ ਲਘੂ ਸੁਤ ਕੋ ਸਮੁਝਾਵਨਿ ਕੀਨਿ। ਅਪਨੀ ਕਰਾਮਾਤ ਸਭਿ ਦੀਨਿ। –ਦਿੱਲੀਪਤਿ ਸੋਂ ਮਿਲੋ ਨ ਜਾਇਨਹਿ ਦਰਸਹੁ, ਨਹਿੰ ਨਿਜ ਦਰਸਾਇ। ੨੦॥ਅਸ਼ਮਤ ਕਭਹੁੰ ਲਗਾਵਹੁ ਨਾਂਹੀ। ਕਰਹੁ ਛਪਾਵਨਿ ਅਪਨੇ ਮਾਂਹੀ। ਕਹੈ ਕੋਇ,ਕੈਸਿਹੁੰ ਬਨਿ ਜਾਇ। ਧੀਰਜ ਧਰਹੁ ਧਰਾ ਸਮਭਾਇ[3]–॥੨੧॥ ਇਸ ਪ੍ਰਕਾਰ ਦੇ ਕਰਿ ਬਹੁ ਸੀਖਾ। ਕ੍ਰਿਪਾ ਦ੍ਰਿਸ਼ਟਿ ਤੇ ਸੁਤ ਕੋ ਦੀਖਾ। ਪਿਤ ਮਹਾਨ ਸ਼੍ਰੀ ਗੁਰ ਹਰਿਰਾਇ। ਸਭਿ ਕੇ ਦੇਖਤਿ ਗਏ ਸਮਾਇ ॥੨੨॥ ਰਾਵਰਿ ਨਿਕਟਿ ਆਵਨੋ ਕਿਯੋ। ਤਿਸ ਤੇ ਮੁਝ ਢਲ ਐਸੋ ਭਯੋ। ਜੋ ਸਭਿ ਬਿਧਿ ਤੇ ਮਮ ਅਧਿਕਾਰਾ। ਸੋ ਲਘੂ ਭ੍ਰਾਤਾ ਨੇ ਸੰਭਾਰਾ[4] ॥੨੩ ॥ ਸੁਨਿ ਸ਼੍ਰੀ ਰਾਮਰਾਇ ਕੇ ਬੈਨ। ਬੋਲ੍ਯੋ ਸ਼ਾਹੁ ਚਪਲ[5] ਕਰਿ ਨੈਨ। 'ਤੁਮ ਕਹੁ,ਕਹਹੁ ਕਹਾਂ ਪਰਵਾਹੁ ?। ਸਰਬ ਸਮਾਜ ਅਧਿਕ ਹੈ ਪਾਹੁ ॥ ੨੪ ॥ ਤੁਮ ਇਤ ਦਿਸ਼ ਕੇ ਗੁਰ ਬਨਿ ਰਹੋ। ਸਿੱਖਨਨਿ ਤੇ ਭੇਟੈਂ ਗਨ ਲਹੋ। ਹਮਰੇ ਨਿਕਟਿ ਰਹਹੁ ਹੋ ਜਾਵਤ। ਸਰਬੋਤਮ ਦਿੱਲੀ ਬਸਿ ਤਾਵਤ[6] ॥੨੫॥ਪੁਨ ਜੋ ਦੇਸ਼ ਤੋਹਿ ਲਗਿ ਨੀਕਾ। ਜਹਾਂ ਹਰਖ ਬਿਰਧਾਵਹਿ ਜੀਕਾ।ਤਹਿੰ ਸਥਾਨ ਆਛੇ ਬਨਵਾਇ। ਦੈ ਹੈਂ ਗ੍ਰਾਮ ਜਗੀਰ ਲਗਾਇ ॥ ੨੬ ॥ ਸਭਿ ਸੁਖ ਪਾਇ ਥਾਸ ਤਹਿੰ ਕਰੀਅਹਿ।ਹੈ ਜਿ ਮਨੋਰਥ ਮੋਹਿ ਉਚਰੀਅਹਿ।ਸਭਿ ਮੈਂ ਪੂਰਨ ਕਰਵਿ ਤੁਮਾਰੇ। ਥਾਂਛਤਿ ਲੀਜਹਿ ਨਿਕਟਿ ਹਮਾਰੇ ॥ ੨੭ ॥ ਧਾਰਤਿ ਕਰਾਮਾਤ ਕਹੁ ਭਾਰੇ। ਜੇ ਜੇ ਕਾਰਜ ਕਹੇ ਸੁਧਾਰੇ। ਤੁਝ ਪਰ ਮੈਂ ਸੁ ਪ੍ਰਸੰਨ ਮਹਾ ਹੌਂ। ਚਹੈਂ[7] ਥਾਸ ਕਰਵਾਇ ਤਹਾਂ ਹੌਂ ॥੨੮॥ ਤਿਸ ਦਿਸ਼ਿ ਤੇ ਨਹਿੰ ਬਨਿ ਦਿਲਗੀਰਾਸੋ ਭੀ ਅਹੈ ਤੁਮਾਰੋ ਬੀਰ।ਨਿਜ ਸੰਗਤਿ ਤੇ ਸੋ ਪੁਜਵਾਵੈ। ਨਹਿੰ ਤੇਰੋ ਕੁਛ ਕਾਜ ਗਵਾਵੈ ॥ ੨੯ ॥ ਅਲਪ ਆਰਥਲ ਮਹਿੰ ਸੋ ਅਹੈ।

[1]ਕਿਰਡੈ (ਸ੍ਰੁਪ ਗੁਰੂ ਜੀ)। [2]ਸਾਰੇ। [3]ਧਰਤੀ ਦੇ ਭੁੱਲ। [4]ਚੰਚਲ। [5]ਸਰਬ ਤੋਂ ਉੱਤਮ ਦਿੱਲੀ ਸ਼ਹਿਰ ਵਿਚ ਵਸੋ ਭਾਵੇਂ ਭੀਖ। [6]ਜੋ ਚਾਹੇ।

ਜਾਤਿ ਨਹੀਂ ਕਿਤ, ਨਿਜ ਘਰ ਰਹੈ। ਕੁਤੋਂ[1] ਈਰਖਾ ਤਿਹ ਸੰਗ ਕਰਨੀ। ਕਰਨੀ ਨੀਕ, ਲੇਹੁ ਉਰ ਧਰਨੀ' ॥ ੩੦॥ ਸੁਨੇ ਸ਼ਾਹੁ ਕੇ ਬਾਕ ਭਲੇਰੇ। ਕਹਿ ਸ਼੍ਰੀ ਰਾਮਰਾਇ ਤਿਸ ਬੇਰੇ। 'ਮੋਹਿ ਨਹੀਂ ਰੰਚਕ ਪਰਵਾਹੂ। ਸੰਗਤਿ ਬ੍ਰਿੰਦ ਦੇਸ਼ ਮਮ ਪਾਹੂ ॥੩੧॥ਬਹੁਰ ਮੇਲ ਹੈ ਸਾਥ ਤੁਮਾਰੇ। ਸਭਿ ਜਹਾਨ ਕੋ ਸ਼ਾਹੁ ਉਦਾਰੇ। ਪਠਹੁ ਦਰਬ ਅਰੁ ਵਸਤ੍ਰ ਨਾਨਾ। ਜੋ ਬਹੁ ਦੁਰਲਭ ਜਗ ਕਹੁ ਜਾਨਾ ॥ ੩੨ ॥ ਆਜ ਕਮੀ ਮੁਝ ਕੋ ਨਹਿੰ ਕੋਊ। ਜਿਮ ਚਿਤ ਚਹਤਿ ਕਰਤਿ ਹਾਂ ਸੋਊ। ਉਭੈ ਬਾਤ ਅਸਮੰਜਸ[2] ਅਹੈਂ। ਜਿਨ ਚਿਤਵਤਿ ਚਿਤ ਚਿੰਤਾ ਦਹੈਂ:—॥੩੩॥ ਇਕ ਤੌ ਮੈਂ ਗਾਦੀ ਅਧਿਕਾਰੀ। ਲਘੁ ਭ੍ਰਾਤਾ ਨੇ ਸੋ ਸੰਭਾਰੀ। ਸਕਲ ਸਮਾਜ ਸੰਗ ਹੀ ਲੀਨਸਿ।ਅਜ਼ਮਤਿ ਜੁਤਿ ਪਿਤ ਸੰਗਤਿ ਦੀਨਸਿ ॥ ੩੪ ॥ ਕੀਨਸਿ ਮੁਝ ਤੇ ਅਧਿਕ ਬਡ਼ਾਈ। ਸਰਬ ਮਸੰਦ ਲਗਾਇਸਿ ਪਾਈ। ਇਹ ਜੋ ਕਰੀ ਅਜੋਗ ਸਦਾਪੀ।ਇਸ ਪਰ ਬਸ ਨ ਬਸਾਇ ਤਦਾਪੀ ॥ ੩੫ ॥ ਸ਼੍ਰੀ ਗੁਰ ਆਪ ਅੱਛਤ ਜੋ ਦਈ। ਨਹਿੰ ਸਮਰਥ ਕੋ, ਤਿਸ ਉਲਟਈ। ਹੋਨਹਾਰ ਸੋ ਬੀਤ ਗਈ ਹੈ। ਪਰਾਲਬਧ ਸ਼ੁਭ ਤੇ ਸੁ ਲਈ ਹੈ॥੩੬॥ਦੁਤਿਯੇ ਸੁਨਹੁ ਜੁ ਤੁਮ ਢਿਗ ਆਵਨਿ। ਇਸ ਮਹਿੰ ਦੋਸ਼ ਕਰਹਿੰ ਅਰਪਾਵਨਿ। ਕਹੈ ਆਪ ਕੇ ਹਮ ਕੁਛ ਕੀਨਾ।ਅਜ਼ਮਤ ਬਲ ਤੇ ਜਿਸ ਬਿਧਿ ਚੀਨਾ ॥੩੭॥ ਜਜੋਂ ਜਜੋਂ ਸ਼ਾਹੁ ਕਰਜੋ ਫੁਰਮਾਵਨਿ। ਤਜੋਂ ਤਜੋਂ ਅਜ਼ਮਤ ਕਿਯ ਦਿਖਰਾਵਨਿ। ਪਠਜੋ ਪਿਤਾ ਨੇ ਇਸ ਹੀ ਕਾਮ। ਕਰੋਂ ਨ ਕੈਸੇ, ਹੈ ਗੁਰ ਨਾਮੁ[3] ॥ ੩੮ ॥ ਸ਼੍ਰੀ ਗੁਰ ਪਿਤਾ ਕਹਤਿ ਕੁਛ ਥੋਰਾ। ਅਬਿ ਬਿਸਤ੍ਰਿਤਿ ਸਕਲ ਦਿਸ਼ਿ ਓਰਾ। ਬ੍ਰਿੰਦ ਮਸੰਦ ਸੰਗਤਾਂ ਮਾਂਹੀ। ਨਿਤ ਕਹਿ ਕਹਿ ਦੋਸ਼ਨਿ ਅਰਪਾਹੀਂ ॥ ੩੯ ॥ ਮੇਲ ਸ-ਦੋਸ਼ ਉਚਾਰਿ ਤੁਮਾਰੇ। ਅਪਜਸੁ ਸਭਿ ਮਹਿੰ ਬਹੁ ਬਿਸਤਾਰੇ। ਇਹ ਮੇਰੇ ਉਰ ਜਰੀ ਨ ਜਾਈ। ਹਮ ਤੁਮ ਦੋਨਹੁੰ ਕੋ ਲਘੁਤਾਈ॥੪੦॥ ਯਾਂਤੇ ਅਬਿ ਲਿਹੁ ਰਿਦੇ ਬਿਚਾਰਾ। ਜਿਸ ਪ੍ਰਕਾਰ ਜਾਨਹਿ ਜਗ ਸਾਰਾ। ਪਠਹੁ ਦੂਤ ਕੋ ਤਿਨ ਕੇ ਪਾਸ। ਕਰਹੁ ਹਕਾਰਨਿ ਅਪਨਿ ਅਵਾਸ ॥ ੪੧ ॥ ਮੋ ਤੇ ਸਹਸ ਗੁਨੀ ਅਜ਼ਮਤ ਹੈ।ਸ਼੍ਰੀ ਸਤਿਗੁਰ ਗਾਦੀ ਪਰ ਥਿਤ ਹੈ।ਜਿਮ ਚਿਤ ਚਹਹੁ ਭਥਾ ਬਨਿਵਾਵਹੁ। ਏਕ ਬਾਰ ਦਿੱਲੀ ਮੰਗਵਾਵਹੁ ॥ ੪੨ ॥ ਪੁਨ

[1]ਕਿਸ ਲਈ। [2]ਕਠਨ, ਦੁਬਿਧਾ ਵਾਲੀ, ਅਜੋਗ। [3](ਕਿਉਂਕਿ) ਇਸ ਵਿਚ ਗੁਰੂ ਜੀ ਦਾ ਹੀ ਨਾਮ ਹੈ, ਭਾਵ ਵਡਿਆਈ ਹੈ।

ਕਹਿਬੋ ਤੇ ਸਭਿ ਹਟਿ ਰਹੈਂ। ਹਮ ਸਮ ਆਯਹੁ ਤਿਸ ਕਹੁ ਲਹੈਂ[1]। ਸੋ ਪਿ ਭਨਹਿ ਨਹਿ ਸੰਗਤਿ ਮਾਂਹੁ। ਮੁਹਿ ਸਮ ਮਿਲਹਿ ਆਇ ਤੁਮ ਪਾਹੁ॥੪੩॥ ਇਹ ਮੇਰੇ ਉਰ ਕਰਕ ਬਿਸਾਲ।ਨਿਸ ਦਿਨ ਪੀੜਤਿ ਜਿਮ ਨਟਸਾਲ[2]। ਹਾਥ ਆਪ ਕੇ ਕਰਿਬੋ ਐਸੇ'। ਕਵਿ ਸੰਤੋਖ ਸਿੰਘ 'ਭਾਖਨੋ ਜੈਸੇ' ॥੪੪॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮੋ ਅਸੇ 'ਸ਼੍ਰੀ ਰਾਮਰਾਇ' ਪ੍ਰਸੰਗ ਕਥਨੰ ਨਾਮ ਤ੍ਰੈਤ੍ਰਿੰਸਤੀ ਅੰਸੂ ॥ ੩੨ ॥

੩੨. [ਸ਼੍ਰੀ ਰਾਮਰਾਇ ਜੀ ਦੀ ਦ੍ਰੈਸ਼ਤਾ]।

ਦੋਹਰਾ ॥ ਸ਼੍ਰੀ ਗੁਰ ਜੇਸ਼ਠ ਪੁੱਤ੍ਰ ਨੇ ਕਰਿ ਮਤਸਰ ਮਨ ਮਾਂਹਿ। ਨਿਜ ਸਮ ਕਰਿਬੋ ਅਨੁਜ ਕਹੁ ਕਹੀ ਸ਼ਾਹੁ ਕੇ ਪਾਹਿ ॥੧॥ ਚੌਪਈ ॥ ਸੁਨਿ ਨੌਰੰਗ ਨੇ ਰਿਦੇ ਬਿਚਾਰਾ ।–ਇਨ ਮਤਸਰ ਕਰਿ ਬਾਕ ਉਚਾਰਾ। ਆਰਬਲਾ ਹੈ ਅਲਪ ਤਿਨਹੁੰ ਕੀ। ਰਹਨਿ ਮਾਤ ਢਿਗ ਬੈਸ ਜਿਨਹੁੰ ਕੀ ॥ ੨ ॥ ਕਿਮ ਆਵਹਿਂ ਹਮ ਕਰਹਿਂ ਹਕਾਰਨਿ। ਨਹਿਂ ਨਿਕਸਨੋ ਘਰ ਤੇ ਕਿਸ ਕਾਰਨ। ਭ੍ਰਾਤਪਨੇ ਮਹਿਂ ਅਧਿਕ ਸ਼ਰੀਕਾ। ਕਰਹਿ ਦ੍ਵੈਸ਼, ਨਹਿਂ ਚਾਹਹਿ ਨੀਕਾ ॥੩॥ ਜਿਮ ਹੋਯਹੁ ਹੈ ਸਦਨ ਹਮਾਰੇ। ਰਾਜ ਕਰਨੋ ਨਿਜ ਭ੍ਰਾਤਨਿ ਮਾਰੇ। ਤਿਮ ਸਗਰੇ ਜਗ ਮੈਂ ਬਰਤਾਰਾ। ਹੋਤਿ ਸ਼ਰੀਕੇ ਮਹਿਂ ਦੁਖ ਭਾਰਾ ॥ ੪ ॥ ਤੈਸੀ ਰੀਤਿ ਇਨਹੁੰ ਮਹਿਂ ਭਈ। ਮਮ ਸਮ ਲਘੁ ਨੇ ਗਾਦੀ ਲਈ। ਤਿਨ ਪਠਿ ਦੂਤ ਹਕਾਰੋਂ ਜਬੈ। ਰਿਸ ਕਰਿ ਸ੍ਰਾਪ ਨ ਕੁਛ ਕਹਿਂ ਤਬੈ॥੫॥ਪ੍ਰਥਮ ਹਕਾਰੇ ਇਹ ਚਲਿ ਆਯਹੁ। ਅਜ਼ਮਤ ਜੁਤਿ ਕਰ ਇਤਹਿ ਪਠਾਯਹੁ। ਜੋ ਹਮ ਚਹਤਿ ਸਕਲ ਕਰਿਵਾਯਹੁ। ਸਰਬ ਰੀਤਿ ਨੀਕੇ ਪਤਿਆਯਹੁ ॥ ੬ ॥ ਅਧਿ ਜੇਕਰਿ ਕਰਿ ਜ਼ੋਰ ਹਕਾਰਹਿਂ। 'ਸ਼ਾਹੁ ਦ੍ਵੈਸ਼ ਕਹੁ ਠਹਰਹਿ' ਬਿਚਾਰਹਿਂ[3]। 'ਬਡੋ ਭ੍ਰਾਤ ਜੋ ਪਹੁੰਚਸੋ ਪਾਸ।ਮਮ ਅਧੀਨ ਪੁਨ ਰਹਿ ਕਜਾ ਆਸ[4]'–॥੭॥ਇਮ ਬਿਚਾਰਿ ਉਰ ਨੌਰੰਗਕਹੋ।'ਕਜਾਕਹਿ ਬਾਤ ਬੁਲਾਵਨਿ ਚਹੋ।ਅਜ਼ਮਤ ਹੇਰਨਿ ਕੇਰ ਹਕਾਰਨ।ਸੋਤੁਮ ਕੀਨਸਿ ਪ੍ਰਥਮ ਦਿਖਾਰਨਿ ॥੮॥ ਅਬ ਨਿਸ਼ਫਲ ਹੀ ਦੂਤ ਪਠਨਿ ਹੈ। ਲਘੁ ਬਧ ਆਵਨਿ ਤਿਨਹੁੰ ਕਠਨ ਹੈ।ਇਕ ਸ਼੍ਰੀ ਗੁਰ ਕੇ ਸੁਤ ਹਹੁ ਦੋਊ।ਅਤਿ ਅਜ਼ਮਤ ਮਹਿਂ ਸਮਸਰ ਹੋਊ[5] ॥ ੯ ॥ ਕਿਧੌਂ ਸੁ ਲਘੁ ਗਾਦੀ ਪਰ ਠੀਕਾ। ਤੁਮ ਤੇ ਹ੍ਵੈ ਹੈ ਅਧਿਕ

---

[1]ਮੇਰੇ ਤੁੱਲ (ਤੁਸਾਂ ਪਾਸ) ਆਇਆ ਕੋਇਆ ਤਿਸ (ਸ਼੍ਰੀ ਹਰਿਕ੍ਰਿਸ਼ਨ ਜੀ) ਨੂੰ ਬੀ ਜਾਣਕਰੋ। [2]ਤੀਰ ਜਾਂ ਬਰਛੇ ਦੀ ਨੋਕ ਜੋ ਟੁੱਟ ਕੇ ਜ਼ਖਮ ਵਿਚ ਰਹਿ ਜਾਵੇ। [ਸੰਸਾ, ਕਸ਼ ਸ਼ਲਜ]। [3]'ਬਾਦਸ਼ਾਹ ਦ੍ਵੈਸ਼ ਕਰਦਾ ਹੈ' (ਇਹ) ਵਿਚਾਰਨਗੇ (ਗੁਰੂ ਜੀ)। [4]ਫਿਰ ਮੇਰੇ ਗੋਚਰੀ ਕੀ ਆਸ਼ਾ (ਪੂਰੀ ਕਰਨੀ) ਬਾਕੀ ਰਹਿ ਗਈ ਹੈ। [5]ਬਹੁਤ ਕਰਾਮਾਤਾਂ ਵਿਚ ਇਕੋ ਜਿਹੇ ਹੋਵੋਗੇ।

ਬਧੀਕਾ[1]। ਲਘੁ ਬਧ ਤੇ ਜਬਿ ਹੋਇ ਬਿਸਾਲਾ। ਕਰਹਿੰ ਹਕਾਰਨਿ ਕੋ ਤਿਸ ਕਾਲਾ॥੧੦।ਅਬਿ ਤੋ ਅਨੁਚਿਤ ਬਾਤ ਬਿਚਾਰੋਂ। ਪਠਿਕੈ ਦੂਤ ਨ ਨਿਕਟਿ ਹਕਾਰੋਂ"। ਸੁਨਿ ਸ਼੍ਰੀ ਰਾਮਰਾਇ ਤਬਿ ਕਹਯੋ। 'ਇਮ ਬਿਚਾਰ ਤੁਮ ਨੀਕੇ ਲਹਜੋ ॥ ੧੧ ॥ ਹੋਤਿ ਹਕਾਰਨਿ ਕੀ ਜੁਗ ਬਾਤੀ। ਗਰਬਤਿ ਕਰਿ, ਕੈ ਬਲ ਬੱਖਜਾਤੀ[2]। ਸੋ ਨਹਿੰ ਆਛੀ ਬਿਘਨ ਪਰਤਿ ਹੈ। ਦੇਤਿ ਸ੍ਰਾਪ ਕੌ ਕ੍ਰੋਧ ਕਰਤਿ ਹੈ[3] ॥੧੨॥ ਬਿਨੈ ਬਖਾਨਿ ਬੁਲਾਵਨਿ ਕਰਨੋ। ਇਹ ਨੀਕੋ ਪੁਰ-ਸ਼ੋਭਮ ਬਰਨੋ। ਇਮ ਕਰਤੇ ਸਭਿ ਬਿਘਨ ਬਿਨਾਸਹਿੰ ਨਿਤਪ੍ਰਤਿ ਮੰਗਲ ਮਹਿਦ ਪ੍ਰਕਾਸ਼ਹਿੰ ॥ ੧੩ ॥ ਯਾਤੇ ਕਰਹੁ ਬਿਚਾਰਨਿ ਐਸੇ। ਸੋ ਆਵਹਿੰ ਅਰੁ ਸੁਖ ਹੁਇ ਜੈਸੇ।ਕਰਿ ਸਨਮਾਨ ਹਕਾਰਹੁ ਭਾਂਹੁ। ਦਰਸਹੁ ਪਰਸਹੁ ਬੈਸਹੁ ਪਾਹੂ'॥੧੪॥ਤਿਸ ਛਿਨ ਨ੍ਰਿਪ ਜੈ ਸਿੰਘ ਸਵਾਈ* । ਸੁਨਿ ਬ੍ਰਿਤਾਂਤ ਸਭਿ ਕਹਨੈ ਬੁਝਾਈ। 'ਇਹੁ ਜੁ ਬਾਤ ਗੁਰ ਸੁਤ ਨੇ ਕਹੀ। ਸੋ ਹਮ ਨੇ ਮਨ ਆਛੀ ਲਹੀ ॥੧੫॥ ਪੂਰਬ ਭੀ ਪ੍ਰਸੰਗ ਅਸ ਭਇਉ। ਇਨ ਕੋ ਬਡੋ

---

[1]ਬਹੁਤ ਵਧੀਕ ਹੋਵੇਗਾ। [2]ਮੱਦਣ ਦੀ ਗਲ ਦੋ ਤਰ੍ਹਾਂ ਹੀ ਹੋ ਸਕਦੀ ਹੈ ਯਾ ਤਾਂ ਹੰਕਾਰ ਕਰਕੇ ਡਾਢ ਰੋਅਬ ਪਾਕੇ, ਯਾ ਪ੍ਰਗਟ ਬਲ ਦਿਖਾ ਕੇ। [3](ਕਿਉਂਕਿ ਦੋਹਾਂ ਤਰ੍ਹਾਂ ਨਾਲ ਮੱਦਿਆ) ਕ੍ਰੋਧ ਆਉਂਦਾ ਹੈ, (ਤੇ ਕ੍ਰੋਧ ਵਿਚ ਓਹ ਸਮਰਥ ਹਨ) ਸ੍ਰਾਪ ਦੇ ਦੇਣਗੇ।

*ਕਵਿ ਜੀ ਨੇ ਜੋ ਸਿੰਘ ਨਾਮ ਤਾਂ ਦਰੁਸਤ ਦਿੱਤਾ ਹੈ, ਪਰ 'ਸਵਾਈ' ਇਸ ਜੋ ਸਿੰਘ ਦਾ ਖ਼ਿਤਾਬ ਨਹੀਂ ਸੀ। ਇਹ ਜੋ ਸਿੰਘ ਅੰਬਰ ਸ਼ਹਿਰ (ਜੋ ਪੁਰ ਰਿਆਸਤ) ਦਾ ਰਾਜਾ ਸੀ। ਇਹ ਸ਼ਾਹਜਹਾਂ ਦਾ ਅਹਿਲਕਾਰ ਸੀ, ਤੇ 'ਮਿਰਜ਼ਾ ਰਾਜਾ' ਦਾ ਖ਼ਿਤਾਬ ਰੱਖਦਾ ਸੀ। ਔਰੰਗਜ਼ੇਬ ਪਾਸ ਭੀ ਇਸ ਨੇ ਇੱਜ਼ਤ ਪਾਈ। ਸੋਵਾ ਜੀ ਪਰ ਬਾਦਸ਼ਾਹ ਵਲੋਂ ਜਾ ਕੇ ਇਸ ਨੇ ਓਸ ਨਾਲ ਸੁਲਹ ਕਰਕੇ ਕੇਵਲ ੧੨ ਕਿਲੇ ਉਸਨੂੰ ਦਿੱਤੇ ਤੇ ਬਾਦਸ਼ਾਹ ਦਾ ਕੁਮਕੀ ਬਣਾ ਲਿਆ। ਜੋ ਸਿੰਘ ਨੇ ਤਦੋਂ ਹੀ ਸੋਵਾ ਜੀ ਦੀ ਕੁਮਦ ਨਾਲ ਬੀਜਾਪੁਰ ਤੇ ਚੜ੍ਹੇ ਪਾਈ ਸੀ। ਇਹ ਵਿਦਵਾਨ, ਜੋਧਾ, ਤੇ ਨੀਤੀਵੇਤਾ ਸੀ। ਇਹ ੧੭੨੩ ਸੰਮਤ ਦੇ ਲਗ ਪਗ ਹੋਇਆ ਹੈ। ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਸਮੇਂ ਇਹੋ ਜੋ ਸਿੰਘ ਸੀ, ਤੇ ਗੁਰੂ ਘਰ ਪਰ ਬੀ ਇਸ ਦੀ ਸ਼ਰਧਾ ਹੈ ਸੀ। ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਲੋਕ ਗਮਨ ਚੇਤ ਸੰਮਤ ੧੭੨੧ ਵਿਚ ਹੋਇਆ ਸੀ। ਜੋ ਸਿੰਘ ਸਵਾਈ ਇਸੇ ਜੋ ਸਿੰਘ ਦੀ ਵੰਸ਼ ਵਿੱਚੋਂ ਮਗਰੋਂ ਹੋਇਆ ਹੈ। ਉਸ ਨੇ ਅੰਬਰ ਤੋਂ ਬਦਲਕੇ ਰਾਜਧਾਨੀ ਜੋ ਪੁਰ ਵਸਾਕੇ ਏਥੇ ਆਂਦੀ ਸੀ। ਇਹ ੧੭੫੫ ਸੰਮਤ ਬਿ: ਦੇ ਲਗ ਪਗ ਗੱਦੀ ਬੈਠਿਆ ਤੇ ੧੭੯੯ ਸੰਮਤ ਬਿ: ਦੇ ਲਗ ਪਗ ਮੋਇਆ। ਇਹ ਜਜੋਤਸ਼ੀ ਬੀ ਸੀ, ਦਿੱਲੀ ਦਾ ਜੰਤ੍ਰ ਮੰਤਰ, ਜੋਤਿਸ਼ ਵਿਦਿਆ ਦਾ ਟਿਕਾਣਾ ਇਸੇ ਦਾ ਰਚਿਆ ਹੋਇਆ ਹੈ।

ਸ਼ਾਹਿ ਢਿਗ ਅਇਓ। ਜਹਾਂਗੀਰ ਪਤਿਸ਼ਾਹੁ ਬਿਸਾਲਾ। ਬਡੋ ਆਪ ਕੋ ਸ਼ੁਭ ਮਗ ਚਾਲਾ ॥੧੬॥ ਤਿਨਹੁੰ ਹਕਾਰੇ ਬਿਨੈ ਬਖਾਨੀ। ਸ਼੍ਰੀ ਹਰਿਗੋਵਿੰਦ ਸਰ ਧਨ ਪਾਨੀ[1]। ਮਿਲੇ ਆਨਿ ਬਹੁ ਰਸ ਕੋ ਰਾਖਾ। ਸ਼ਾਹੁ ਜੋਰਿ ਕਰ[2] ਤਿਨ ਸੋਂ ਭਾਖਾ ॥੧੭॥–ਮੋਹਿ ਨਾਮ ਕੀ ਫੇਰਹੁ ਮਾਲਾ। ਜਿਸ ਤੇ ਸੰਕਟ ਕਟਹਿੰ ਕਰਾਲਾ–। ਕਹੇ ਨਜੂਮੀ ਕੇ ਇਮ ਕੀਨਿ। ਦੁਰਗ ਗ੍ਵਾਲਿਯਰ ਪਠਿਯੋ ਕੀਨਿ ।੧੮। ਜਹਾਂ ਕੈਦਖਾਨਾ ਬਹੁਤੇਰਾ। ਸਭਿ ਬਧ ਕੈਦੀ ਤਹਾਂ ਬਸੇਰਾ। ਸੁਨਤਿ ਸ਼ਾਹੁ ਕੀ ਬਿਨੈ ਪ੍ਰਸੀਜੇ। ਪ੍ਰਥਿਸ਼ੀ ਦੁਰਗ ਜਾਇ ਜਪੁ ਕੀਜੇ ॥੧੯॥ ਜੋ ਰਜਪੂਤ ਕੈਦ ਮਹਿੰ ਤਹਾਂ। ਅਸਨ ਬਸਨ ਸਭਿ ਕੋ ਦਿਯ ਤਹਾਂ। ਪੁਨਹੁ ਬੁਲਾਏ ਕਰਿ ਚਾਲੀਸਾ। ਕਹਿ ਮੁਚਵਾਏ[3] ਸਕਲ ਮਹੀਸ਼ਾ[4] ॥੨੦॥ਸਭਿ ਰਜਪੂਤਨਿ ਮੈਂ ਥਿਰਤਾਂਤ। ਅਬਿ ਲੌ ਕਹੌਂ ਸੁਨਹਿੰ ਬੱਖਯਾਤ। ਪੁਰਸ਼ੋਤਮ ਜੇ ਹੈਂ ਜਗ ਮਾਂਹੀਂ। ਬਿਨੈ ਸੁਨਤਿ ਹੀ ਬਸਿ ਹ੍ਵੈ ਜਾਹੀਂ ॥੨੧॥ ਤਿਮ ਸ਼੍ਰੀ ਸਤਿਗੁਰ ਕੋ ਇਹ ਬੰਸ। ਕਬੈਂ ਨ ਪ੍ਰਸੰਨਹਿ ਕਰੇ ਪ੍ਰਸੰਸ। ਆਵਹਿੰਗੇ, ਨਹਿੰ ਬਿਲਮ ਲਗਾਵਹਿੰ। ਕਰਿ ਸਨਮਾਨ ਜਿ ਆਪ ਬੁਲਾਵਹਿੰ[5] ॥੨੨॥ ਇਮ ਜੋ ਸਿੰਘ ਸਵਾਈ ਕਹਯੋ। ਸੁਨਯੋ ਸ਼ਾਹੁ ਮਨ ਨੀਕੋ ਲਹਯੋ। ਚਿਤਵਤਿ ਚਿਤ ਮਹਿੰ–ਇਸ ਕੇ ਹਾਥ। ਕਰਹਿੰ ਹਕਾਰਨਿ ਬਿਨਤੀ ਸਾਥ ॥੨੩॥ ਜੋ ਰਿਸ ਹੋਇ ਤ ਇਸ ਪਰ ਹੋਇ। ਜੇ ਪ੍ਰਸੰਨ,ਦਰਸਹਿੰ ਸਭਿ ਕੋਇ–। ਇਮ ਬਿਚਾਰਿ ਕਰਿ ਨੌਰੰਗ ਭਨਿਯੋ। "ਭੋ ਜੋ ਸਿੰਘ ਸਵਾਈ! ਸੁਨਿਯੋ ॥੨੪॥ ਆਛੀ ਬਾਤ ਕਹੀ ਇਮ ਕਰਹੁ। ਤੁਮਹਿ ਬੁਲਾਵਨਿ ਉੱਦਮ ਧਰਹੁ। ਅਪਨੋ ਪਠੀਅਹਿ ਨਰ ਪਰਧਾਨ। ਜੋ ਲਯਾਵੈ ਬਹੁ ਬਿਨੈ ਬਖਾਨਿ ॥੨੫॥ ਜਿਸ ਤੇ ਰਿਸ ਨ ਕਰਹਿੰ ਸੁਨਿ ਕੈਸੇ। ਦਿੱਲੀ ਪੁਰਿ ਲਗਿ ਆਨਹਿ ਜੈਸੇ। ਕਰਹੁ ਪਠਾਵਨਿ ਸਭਿ ਅਸਵਾਰੀ। ਅਪਰ ਸਕਲ ਬਿਧਿ ਕੀਜਹਿ ਤਯਾਰੀ ॥੨੬॥ ਅਭਿਲਾਖਤਿ[6] ਪਰ ਹੁਇ ਆਰੂਢਿ। ਬਾਲ ਬੈਸ ਜਿਨ ਆਸ਼ੇ ਗੂਢ। ਦੇਹੁ ਪਠਾਇ ਉਪਾਇਨ ਨਾਨਾ। ਹਮਰੀ ਦਿਸ਼ਿ ਕੋ ਲਿਹੁ ਪਰਵਾਨਾ ॥੨੭॥ ਸਹਿਤ ਪ੍ਰਸੰਨਤਾ ਜਿਮ ਚਲਿ ਆਵੈਂ। ਤਿਮ ਕਰੀਅਹਿ ਪੁਨ ਦਰਸ਼ਨ ਪਾਵੈਂ। ਬਹੁ ਸਨਮਾਨ ਸਾਥ ਅਨਵਾਵਹੁ। ਰੁਚਿਰ ਉਪਾਇਨ ਪ੍ਰਥਮ ਪਠਾਵਹੁ ॥੨੮॥ ਨਿਜ ਦਿਸ਼ਿ ਤੇ ਬਹੁ ਬਿਨਤੀ

[1]ਧਨੁਖ ਬਾਣ ਹੱਥ ਵਿਚ ਧਾਰਨ ਵਾਲੇ। [2]ਹੱਥ ਜੋੜ ਕੇ। [3]ਛੁਡਵਾਏ। [4]ਰਾਜੇ। [5]ਮਨ ਬਾਂਛਤ (ਅਸਵਾਰੀ) ਉਤੇ।

ਲਿਖੀਅਹਿ।—ਆਪ ਆਇ ਦਿੱਲੀ ਪੁਰਿ ਦਿਖੀਅਹਿ। ਸਭਿ ਸੰਗਤਿ ਕੌ ਦਰਸ਼ਨ ਦੈ ਕੈ। ਹਮਹੁ ਮੋਦ ਉਪਜਾਵਨਿ ਕੈ ਕੈ ॥ ੨੯ ॥ ਕਰਹੁ ਸਨਾਥ ਦਾਸ ਮੁਹਿ ਜਾਨਹੁ—। ਇੱਤਯਾਦਿਕ ਲਿਖਿਬੋ ਤੁਮ ਠਾਨਹੁ'।ਸੁਨਤਿ ਸ਼ਾਹੁ ਤੇ ਜੋ ਪੁਰਿ ਰਾਜਾ। ਕਹਤਿ ਭਯੋ 'ਮੈ ਕਰਿਹੌਂ ਕਾਜਾ ॥੩੦॥ ਜਿਤਿਕ ਸੇਵ ਮੁਝ ਤੇ ਬਨਿ ਜੈ ਹੈ। ਤਿਤਿਕ ਭਲੋ ਸਤਿਗੁਰ ਕਰਿ ਦੈ ਹੌਂ।ਇਕ ਤੋ ਕਹਨਿ ਆਪ ਕੌ ਭਇਊ। ਦੁਤਿਯ ਸੇਵ ਕਰਿ ਦਰਸ਼ਨ ਲਇਊ ॥ ੩੧ ॥ ਕ੍ਰਿਪਾ ਕਰਹਿਗੇ ਬਰ ਕੋ ਦੈ ਹੈਂ। ਯਾਂਤੇ ਹਮ ਸਭਿ ਰੀਤਿ ਰਿਝੈਂ ਹੈਂ। ਆਇੰ ਆਪ ਕੇ ਨਿਕਟਿ ਜ਼ਰੁਰ ਸੁਨਜੋ ਸੁ ਤਿਨ ਦੇਖੇ ਦੁਖ ਦੂਰ[1]॥੩੨॥ਅਧਿਕ ਪ੍ਰਤਾਪ ਤਿਨਹੁ ਕੌ ਅਹੈ। ਨਰ ਸਮੁਦਾਇ ਜਹਾਂ ਕਹਿ ਕਹੈ[2]। ਇਮ ਬ੍ਰਿਤਾਂਤ ਭਾ ਸਭਾ ਮਝਾਰ। ਠਹਿਰੀ ਠੀਕ ਹਕਾਰਨਿ ਕਾਰ[3] ॥ ੩੩ ॥ ਉਠਜੋ ਸ਼ਾਹੁ ਅੰਤਹ ਪੁਰਿ ਗਇਊ। ਅਪਰ ਸਰਬ ਦੁਰਗਹਿੰ ਨਿਕਸਇਊ।ਆਪ ਆਪਨੇ ਪਹੁੰਚੇ ਡੇਰੇ। ਚਢਿ ਚਢਿ ਸਿਵਕਾ ਸ਼ੁਭਤਿ ਬਧੇਰੇ ॥੩੪॥ ਕੌ ਸ੍ਰੀ ਰਾਮਰਾਇ ਕਹਿ ਨੀਕਾ। 'ਕਰਾਮਾਤ ਸਾਹਿਬ ਸ਼ੁਭ ਟੀਕਾ'। ਕੋ ਕਹਿ 'ਆਛੋ ਨਹਿੰ ਇਨ ਕੀਨਾ। ਅਨੁਜ ਸੰਗ ਦ੍ਵੈਸ਼ ਜੁ ਰਚਿ ਲੀਨਾ ॥ ੩੫ ॥ ਦਈ ਪਿਤਾ ਨੋ ਜਿਸ ਬਡਿਆਈ। ਸੋਂਪਜੋ ਸਭਿ ਸਮਾਜ ਸਮੁਦਾਈ। ਸ੍ਰੀ ਹਰਿ-ਕ੍ਰਿਸ਼ਨ ਰੂਪ ਜਿਨ ਬਾਲਕ। ਤਿਨ ਦੂਤੀ[4] ਕੀਨਸਿ ਤਤਕਾਲਕ ॥੩੬॥ ਸ਼ਾਹੁ ਸਿਖਾਯਹੁ—ਇਹਾਂ ਹਕਾਰਹੁ। ਕਰਾਮਾਤ ਸਭਿ ਭਾਂਤਿ ਨਿਹਾਰਹੁ—।ਅਬਿ ਲੌ ਬਾਲਿਕ ਰੂਪ ਸਹਾਈ।ਇਸ ਕੇ ਸਾਥ ਨ ਚਹਿ ਖੁਟਿਆਈ ॥੩੭॥ ਦਈ ਪਿਤਾ ਨੋ ਵਸਤੁ ਸੰਭਾਰੀ। ਹਰੀ ਨਹੀਂ ਕਿਹ ਤੇ ਬਲਯਾਰੀ। ਸ੍ਰੀ ਹਰਿਰਾਇ ਰਿਦੇ ਰਿਸ ਆਈ।—ਆਇ ਨ ਹਮ ਕੌ ਮੁਖ ਦਿਖਲਾਈ— ॥ ੩੮ ॥ ਇਸ ਮਹਿੰ ਦੋਸ਼ ਤਿਨਹੁ ਕੋ ਕਹਾਂ। ਜਿਨ ਸੋਂ ਦ੍ਵੈਸ਼ ਰਚੰਤ ਹੈ ਮਹਾਂ। ਟਰਤਿ ਸ਼ਾਹੁ ਇਨ ਟਰਨਿ ਨ ਦੀਨਾ। ਠੀਕ ਹਕਾਰਨਿ ਕੋ ਮਤਿ ਕੀਨਾ ॥ ੩੯ ॥ ਅਜ਼ਮਤ ਮਹਿੰ ਪੂਰਨ ਜੁਗ ਭਾਈ। ਮਿਲੇ ਪਰਸਪਰ ਜਬਿ ਇਕ ਥਾਂਈ। ਕੋ ਜਾਨਹਿ ਭਬਿ ਕਯਾ ਹੁਇ ਜਾਇ। ਕਿਸ ਬਿਧਿ ਕੋ ਮੁਖ ਬਚ ਨਿਕਸਾਇੰ ॥ ੪੦ ॥ ਕਹਜੋ ਨਿਫਲ ਹੋਵਹਿ ਨਹਿੰ ਕੈਸੇ। ਲੱਛ ਹਤਸਿ ਅਭਿਆਸੀ ਜੈਸੇ[5]। ਧਨੁ ਬਿੱਦਜਾ[6] ਜਿਨ ਭਲੇ ਕਮਾਈ।

[1](ਮੈਂ ਇਹ) ਸੁਣਿਆ ਹੈ ਕਿ ਉਨ੍ਹਾਂ ਦੇ ਦਰਸ਼ਨ ਨਾਲ ਦੁਖ ਦੂਰ ਹੁੰਦੇ ਹਨ। [2]ਸੱਦਣੇ ਦਾ ਕੰਮ। [3]ਉਨ੍ਹਾਂ ਦੀ ਚੁਗਲੀ। [4](ਤੀਰ ਚਲਾਉਣ ਦਾ) ਅਭਿਆਸੀ ਜਿਵੇਂ ਨਿਸ਼ਾਨਾ ਢੂੰਡਦਾ ਹੈ। [5]ਤੀਰਅੰਦਾਜ਼ੀ ਦੀ ਵਿਦਯਾ।

ਚੁਕਹਿ ਨਹੀਂ ਬਾਨ ਗਨ ਘਾਈ'॥ ੪੧ ॥ ਦੋਹਰਾ ॥ ਇੱਤਮਾਦਿਕ ਸੁਬੇ ਕਹੈਂ ਭਲੀ ਬੁਰੀ ਬਿਧਿ ਜਾਨਿ। ਗੁਰ ਸੁਤ ਪਹੁੰਚਨੋ ਸਿਵਰ ਨਿਜ ਉਰ ਅਨੰਦ ਕਹੁ ਠਾਨਿ ॥ ੪੨ ॥ ਇਤਿ ਸ੍ਰੀ ੪੪ ਪ੍ਰਤਾਪ ਸੂਰਜ ਗ੍ਰੰਥੇ ਦਸਮੰ ਰਾਸੇ 'ਸ੍ਰੀ ਭਾਮਰਾਇ' ਪ੍ਰਸੰਗ ਕਥਣੇ ਨਾਮ ਚੁਤਿ ਤ੍ਰਿੰਸਤੀ ਅੰਸੂ ॥ ੪੪ ॥

੪੪. [ਸ੍ਰਤਿਗੁਰੂ ਜੀ ਨੂੰ ਦੇਣ ਜੋ ਸਿੱਖ ਦਾ ਦੂਤ ਗਿਆ]।

ਦੋਹਰਾ ॥ ਸੀਖ ਸਿਖਾਈ ਸ਼ਾਹੁ ਕੋ ਮਤੋ ਠੀਕ ਠਹਿਰਾਇ।ਸ੍ਰੀ ਗੁਰ ਸੁਤ ਪਹੁੰਚਨੋ ਸਿਵਰ ਬੈਠਨੋ ਬਿਚ ਸਮੁਦਾਇ॥ ੧ ॥ ਚੌਪਈ ॥ ਬਹਿਲੋ ਕੋ ਗੁਰਦਾਸ ਜਿ ਆਦਿਕ। ਕਹਿਤਿ ਭਯੋ ਸਭਿ ਸੋਂ ਅਹਿਲਾਦਿਕ'।'ਸ੍ਰੀ ਗੁਰ ਨਾਨਕ ਕਾਜ ਸੁਧਾਰੇ।ਪੂਰਨ ਭਏ ਮਨੋਰਥ ਸਾਰੇ ॥ ੨ ॥ ਸ੍ਰੀ ਹਰਿਕ੍ਰਿਸ਼ਨ ਸੁ ਸ਼ਾਹੁ ਹਕਾਰੇ। ਨ੍ਰਿਪ ਜੋ ਸਿੱਖ ਬੀਚ ਕੋ ਭਾਰੇ। ਅਬਿ ਆਵਹਿਗੋ ਦਿੱਲੀ ਪੁਰਿ ਮੈਂ। ਸੁਖ ਸੋਂ ਬੈਸ ਰਹੈ ਜੋ ਘਰ ਮੈਂ॥੩॥ਬਿਘਨ ਅਨੇਕ ਪਾਇ ਹੌਂ ਇਹਾਂ। ਬਿਗਰਹਿ ਸ਼ਾਹੁ ਜਾਇ ਗੋ ਕਹਾਂ। ਸ਼ਾਹ ਬੁਲਾਏ ਜੋ ਚਲਿ ਆਯਹੁ। ਕਰਨੋ ਨੇਮ ਪੂਰ ਸੋ ਬਿਨਸਾਯਹੁ' ॥ ੪ ॥–ਨਹਿੰ ਮਲੇਛ* ਕੋ ਦਰਸ਼ਨ ਪਾਊਂ। ਅਪਨੋ ਦਰਸ਼ਨ ਤਿਸ ਨ ਦਿਖਾਊਂ–। ਕਰੀ ਪ੍ਰਤੱਗਨਾ ਇਸ ਬਿਧਿ ਜੋਇ। ਆਵੈ ਇਤੈ ਬਿਨਸਿ ਹੈ ਸੋਇ॥੫॥ਸੰਗਤਿ ਸਗਲ ਮਸੰਦਨਿ' ਜਾਨੀ।ਪੈਜ' ਸਭਿਨਿ ਮਹਿ ਬੈਠਿ ਜੁ ਠਾਨੀ।–ਕਹਨੋ ਕੂਰ–ਜਾਨਹਿੰਗੇ ਸਭੈ' ।–ਇਹ ਕੈਸੋ ਗੁਰ ਭਾਖਹਿੰ ਤਬੈ' ॥੬॥ ਬਿਗਰ ਜਾਇਗੀ ਪੁਨਿ ਗੁਰਿਆਈ। ਤਜਹਿ ਸ਼ਰਧਾ ਨਰ ਸਮੁਦਾਈ।ਇਮ ਇਤ ਕੇ ਆਵਨਿ ਮਹਿ ਦੋਸ਼ਭਿਨਬਚ ਕੋ ਛੁਟਿ ਜਾਇ ਭਰੋਸੁ॥੭॥ਜੁ ਕੁਛ ਕਿਸੀ ਕੋ ਕਹੈ ਬਨਾਈ।ਨਹਿੰ ਮਾਨਹਿੰ –ਇਹ ਕੂਰ ਕਹਾਈ'–।ਜੋ ਇਸ ਪੈਜ ਛੁਟਨਿ ਤੇ ਡਰਹਿਨਹੀਂ ਆਇਬੋ

'ਪ੍ਰਸੰਨ ਹੋਕੇ। 'ਜੋ ਨਿਯਮ ਪੂਰਬਕ ਪੂਰ ਕੀਤਾ ਸੀ ਉਹ ਟੁੱਟੇਗਾ। 'ਸਾਰੇ ਮਸੰਦਾਂ ਤੇ ਸੰਗਤ ਨੇ। 'ਪ੍ਰਤੱਗਯਾ। 'ਸਾਰੇ ਜਾਣ ਲੈਣਗੇ ਕਿ ਇਨ੍ਹਾਂ ਨੇ ਝੂਠ ਕਿਹਾ ਸੀ। 'ਤਦ ਆਖਣਗੇ ਕਿ ਇਹ ਕਾਹਦਾ ਗੁਰੂ ਹੈ। '(ਲੋਕੀਂ) ਮੰਨਣਗੇ ਨਹੀਂ (ਕਹਿਣਗੇ ਕਿ) ਇਹ ਝੂਠ ਕਹਿ ਰਹੇ ਹਨ।

*ਮਲੇਛ ਪਦ ਦੇ ਆਮ ਅਰਥ ਮੈਲ ਦੀ ਇੱਛਾ ਵਾਲਾ ਹੈ, ਤੇ ਇਸ ਦਾ ਵਰਤਾਉ ਤੁਰਕ ਆਦਿਕਾਂ ਪਰ ਹੁੰਦਾ ਹੈ, ਪਰ ਅਸਲ ਵਿਚ ਇਸ ਦੇ ਅਰਥ ਬਿਦੇਸ਼ੀ ਦੇ ਹਨ ਜੋ ਹਿੰਦ ਦੇ ਵਿਰੋਧੀ ਹੋਣ। ਜਿਸ ਸਮੇਂ ਹਿੰਦ ਦੇ ਲੋਕ ਸੱਚਜ ਸਨ, ਤੇ ਸ਼ੁਭ ਰਹਿੰਦੇ ਸਨ ਤਦੋਂ ਦੂਸ਼ਕਿਆਂ ਦੇਸ਼ਾਂ ਦੇ ਵਿਰੋਧੀ ਵਾਸੀਆਂ ਨੂੰ, ਜੋ ਇਨ੍ਹਾਂ ਤੋਂ ਘਟ ਸੱਚਜ ਸਨ ਯਾ ਅਸੱਚਜ ਸਨ, ਮਲੇਛ ਕਿਹਾ ਕਰਦੇ ਸਨ। ਇਥੇ ਮਲੇਛ ਤੋਂ ਮੁਰਾਦ ਔਰੰਗਜ਼ੇਬ ਦੀ ਹੈ, ਜੋ ਧਰਮ ਦਾ ਵਿਰੋਧੀ ਦੂਸਰੇ ਮਤ ਦਾ ਤੇ ਦੂਸਰੇ ਦੇਸ਼ ਤੋਂ ਆਦਿਆਂ ਦੀ ਔਲਾਦ ਸੀ।

ਦਿੱਲੀ ਕਰਹਿ॥੮॥ ਤੌ ਬਸਿਬੋ ਕੀਰਤਿਪੁਰਿ ਅਪਨੈ। ਹੋਵਹਿ ਨਹੀਂ ਬੀਚ ਭੀ ਸੁਪਨੈ॥ਅਪਰ ਥਾਨ ਜੈਬੋ ਕਹੁ ਹੋਇ ਨ।ਨ੍ਰਿਪ ਆਦਿਕ ਰਖਿ ਸਕਿ ਹੈ ਕੋਇ ਨ॥੯॥ਸ਼ਕਤਿ ਨ ਹੋਹਿ ਲਰਨਿ ਕੀ ਜਬੈ।ਛੋਰਿ ਦੇਸ਼ ਕਹੁ ਗਮਨਹਿੰ ਤਬੈ। ਜੰਗਲ ਕੋ ਥਲ ਜੋ ਜਲ ਹੀਨ।–ਜਾਇ ਨ ਸਕੈ ਸੈਨ–ਇਮ ਚੀਨ॥੧੦॥ਤਹਿੰ ਕੋ ਜਾਇ ਪ੍ਰਵੇਸ਼ਨਿ ਕਰਿ ਹੈ। ਕੀਰਤਿਪੁਰਿ ਤੇ ਬਸਤਿ ਨਿਕਰਿ ਹੈ[1]। ਅਧਿਕ ਸਮਾਜ ਬਿਰਾਜਹਿ ਜੋਇ। ਤਿਸ ਥਲ ਪਹੁੰਚਿ ਬਿਨਾਸੀ ਹੋਇ॥੧੧॥ਇਕ ਤੌ ਛਰਹਿੰ ਸ਼ਾਹੁ ਤੇ ਲੋਕ। ਮਿਲਹਿੰ ਨ, ਹੋਹਿ ਸਭਿਨਿ ਮੈਂ ਰੋਕ[2]। ਦੁਤੀਏ ਜੰਗਲ ਦੇਸ਼ ਮਝਾਰ। ਨਰ ਰਹਿੰ ਦੁਖੀ ਨ ਪ੍ਰਾਪਤਿ ਬਾਰਿ[3] ॥੧੨॥ ਬਸਨਹਾਰ ਜੇ ਜਲ ਨਹਿੰ ਪਾਵਹਿੰ।ਕਹਿੰ ਤੇ ਪਾਨ ਕਰਹਿੰ ਜੋਜਾਵਹਿੰ।ਰੋਜ਼ ਹਜ਼ਾਰਹੁੰਆਵਹਿੰ ਜੈਸੇ[4]।ਜੰਗਲਦੇਸ਼ ਨ ਪਹੁੰਚਹਿੰ ਤੈਸੇ ॥ ੧੩ ॥ ਹਟਤਿ ਹਟਤਿ ਸੰਗਤ ਰਹਿ ਜਾਇ। ਕੌਨ ਕਸ਼ਟ ਯੁਤਿ ਦਰਸ਼ਨ ਪਾਇ। ਪੁਨਹਿ ਮੋਹਿ ਗੁਰਤਾ ਬਿਦਤਾਵੈ। ਸਿਖ ਸੰਗਤਿ ਸਗਰੇ ਚਲਿ ਆਵੈਂ ॥੧੪॥ ਧਨੀ ਮਸੰਦਨਿ ਕੌ ਧਨ ਦੈਹੈਂ। ਸਿਰੋਪਾਉ ਬਖਸ਼ੀਸ਼ ਕਰੈ ਹੈਂ। ਬਹੁ ਸਨਮਾਨਹਿ ਆਵਨ ਜਾਨੈ। ਤਿਸ ਤੇ ਹਟਿ ਇਤ ਹੀ ਕੋ ਮਾਨੈਂ ॥੧੫॥ ਸਭਿ ਮਾਨਵ ਸੁਖ ਕੇ ਬਸਿ ਅਹੈਂ। ਪਹੁੰਚਹਿੰ ਤਹਾਂ ਜਹਾਂ ਬਹੁ[5] ਲਹੈਂ। ਇਹ ਉਪਾਇ ਅਬਿ ਮੈਂ ਕਰਿ ਆਵਾ। ਸਤਿਗੁਰ ਜਾਨਹਿੰ ਕਿਮ ਬਨਿ ਜਾਵਾ ॥ ੧੬ ॥ ਮੁਝ ਮਨ ਮੈਂ ਨਿਸ਼ਚੈ ਅਸ ਪਾਵਤਿ। ਸ਼੍ਰੀ ਹਰਿਕ੍ਰਿਸ਼ਨ ਨਹੀਂ ਇਤ ਆਵਤਿ। ਨਹੀਂ ਪ੍ਰਭੁੱਗਜਾ ਕਹੁ ਪਹਚਰੈ। ਕਹਨੋ ਬਾਕ ਕੌ ਪਾਲਨਿ ਕਰੈ ॥੧੭॥ ਦੋਨੋ ਬਿਧਿਨਿ ਮੋਹਿ ਗੁਨ ਹੋਇ। ਆਵਹਿ ਕਿਧੌਂ ਨ ਆਵਹਿ ਸੋਇ[6]। ਇਮ ਨਿਜ ਲੋਕਨਿ ਮਹਿੰ ਕਹਿ ਬਾਤੀ।ਭਰਨੋ ਹਰਖ ਕੁਛ ਸੀਤਲ ਛਾਤੀ ॥ ੧੮ ॥ ਹੋਨਹਾਰ ਕਹੁ ਜਾਨਹਿ ਨਾਂਹੀ। ਲਖਹਿ ਕਿ–ਗੁਰਤਾ ਹੁਇ ਮੁਝ ਪਾਹੀ–। ਖਾਨ ਪਾਨ ਕਰਿ ਸੁਪਤੇ ਰਾਤੀ। ਸੁਖ ਸੋਂ ਬਿਤੀ ਸੁ ਭਈ ਪ੍ਰਭਾਤੀ ॥੧੯॥ ਉਠਿ ਜੇ ਸਿੰਘ ਸਵਾਈ ਰਾਜਾ। ਕਹਨੋ ਸ਼ਾਹੁ ਚਿਤਵਤਿ ਸੋ ਕਾਜਾ[7]। ਨਿਤ ਕੀ ਕ੍ਰਿਆ ਕੀਨਿ ਸ਼ੁਭ ਰੀਤ। ਬੈਠਨੋ ਨਿਜ ਆਸਨ ਮੁਦ ਚੀਤ ॥੨੦॥ ਏਕ ਪ੍ਰਧਾਨ ਹਕਾਰਨਿ ਕਰਨੋ। ਸਨਮਾਨਤਿ ਬਹੁ ਬਾਕ ਉਚਰਨੋ। ਬ੍ਰਿੱਧ ਸੁਸ਼ੀਲ ਅਧਿਕ ਬੁਧਿਵਾਨਾ।

[1] ਵੱਸਣ ਤੋਂ ਨਿਕਲ ਜਾਣਗੇ। [2] ਸਭ ਵਿਚ ਰੁਕਾਵਟ ਹੋ ਜਾਏਗੀ। [3] ਜਲ। [4] ਜਿਵੇਂ (ਕੀਰਤ ਪੁਰ ਵਿਚ) ਰੋਜ਼ ਹਜ਼ਾਰਾਂ ਹੀ ਆਉਂਦੇ ਹਨ। [5] ਬਹੁਤ (ਸੁਖ)। [6] ਸ਼ਾਹ ਦਾ ਕਹਿਆ ਹੋਇਆ ਕਾਜ ਚਿਤਵਦਾ ਹੈ।

ਨੀਕੋ ਸਕਲ ਰੀਤਿ ਤੇ ਜਾਨਾ ॥੨੧॥ 'ਹੁਕਮ ਸ਼ਾਹੁ ਕੋ ਹਮ ਪਰ ਹੋਵਾ। –ਸ਼੍ਰੀ ਹਰਿਕ੍ਰਿਸ਼ਨ ਰੂਪ ਲਿਹੁ ਜੋਵਾ।ਸਾਦਰ ਤਿਨ ਕਹੁ ਲੈ ਕਰਿ ਆਵਹੁ। ਜੁਤਿ ਅਸੁਵਾਰੀ ਅਬੈ ਸਿਧਾਵਹੁ–॥ ੨੨ ॥ ਸੁੰਦਰ ਸਨੰਦਨ ਗਨ ਨਗ ਜਰੇ। ਬਲੀ ਬਾਹੁ[1] ਜਿਸ ਜੋਰਨਿ ਕਰੇ। ਜ਼ਰੀਦੋਜ਼ ਜਗਮਗ ਚਮਕੰਤਾ। ਅਸ ਉਛਾਰ ਊਪਰ ਦੁਤਿਵੰਤਾ ॥੨੩॥ਰੁਚਿਰ ਪਾਲਕੀ ਮੁਕਰ ਜਰਾਊ[2]। ਲੈਹੁ ਕਹਾਰ ਸੰਗ ਸਮੁਦਾਊ। ਹਿਤ ਮਾਤਨਿ ਕੇ ਲੀਜਹਿ ਡੋਰੇ। ਜੇਕਰਿ ਸਾਥ ਆਇੰ ਇਤ ਓਰੇ ॥ ੨੪ ॥ ਦਾਸੀ ਦਾਸ ਜਿਤਿਕ ਹੁਇੰ ਸਾਥ। ਉਚਿਤ ਦੇਹੁ ਅਸੁਵਾਰੀ ਪਾਥ[3]। ਸੰਗ ਤੁਰੰਗਮ ਕੁਛ ਲੈ ਜਾਹੁ। ਅਪਰ ਉਪਾਇਨ ਅਰਪਹੁ ਪਾਹੁ ॥ ੨੫॥ ਦਰਬ ਪਟੰਬਰ ਅਰੁ ਪਸ਼ਮੰਬਰ। ਬਰਨ ਬਰਨ ਕੇ ਬਹੁ ਬਰ ਅੰਬਰ। ਪ੍ਰਥਮ ਪ੍ਰਸੰਨ ਕਰਹੁ ਸਭਿ ਰੀਤਿ। ਬਿਨਤੀ ਭਨਹੁ ਠਾਨਿ ਮਨਪ੍ਰੀਤਿ॥੨੬॥ਸ਼ਾਹੁ ਦਿਸ਼ਾ ਤੇ ਅਰੁਦਿਸ਼ਮੇਰੀ[4]। ਕਰਹੁ ਬੰਦਨਾ ਬਿਨੈ ਬਡੇਰੀ।–ਏਕ ਬੇਰ ਚਲਿ ਦਰਸ਼ਨ ਦੀਜਹਿ। ਸੰਗਤਿ ਪੂਰ ਮਨੋਰਥ ਕੀਜਹਿ–॥੨੭॥ਜਿਸ ਬਿਧਿ ਕ੍ਰੋਧ ਹੀਨ ਉਰ ਹ੍ਵੈਕੈ। ਆਵਹਿੰ ਨਿਜ ਪ੍ਰਸੰਨਤਾ ਕੈ ਕੈ। ਅਪਨੀ ਬੁਧਿ ਤੇ ਸੋ ਬਿਧਿ ਕਰੀਏ। ਗਮਨਹੁ ਤਿਤੋਥਿਲਮਪਰਹਰੀਏ'॥੨੮॥ਇਮਰਾਜਾਜੋਸਿੰਘਸਵਾਈ।ਨੀਕੀ ਬਿਧਿ ਭਨਾਰੀ ਕਰਿਵਾਈ। ਦਈ ਉਪਾਇਨ ਰੁਚਿਰ ਮਹਾਨ। ਕਰਜੋ ਪਠਾਵਨਿ ਨਿਜ ਪਰਧਾਨ॥੨੯॥ਸਨੇ ਸਨੇ ਮਾਰਗ ਚਲਿ ਪਰਜੋ।ਪਸ਼ਚਮ ਦਿਸ਼ਿ ਮੁਖ ਸਨਮੁਖ ਕਰਜੋ।ਜਿਮਜਿਮ ਜੈਸਿੰਘ ਕਰੀ ਤਿਆਰੀ।ਪਠਿ ਨਰ ਲੈਤਿ ਰਹਜੋ ਸੁਧ ਸਾਰੀ ॥੩੦॥ ਚਿਤ ਸ਼੍ਰੀ ਰਾਮਰਾਇ ਚਿਤਵੰਤਾ।–ਆਇ ਕਿ ਨਹਿੰ ਸੋ–ਗਟੀ ਗਿਨੰਤਾ।–ਜੋ ਪੁਰਿ ਨਾਥ ਭਾਉ ਬਹੁ ਕਰਜੋ। ਅਧਿਕ ਨੰਮ੍ਰਤਾ ਬਾਕ ਉਚਰਜੋ॥੩੧॥ਬਸਤ੍ਰ ਬਿਭੂਖਨ ਬਿਤ ਬਹੁ ਭੇਜਾ॥ਅਸਵਾਰੀ ਆਦਿਕ ਅਰੁ ਸੇਜਾ। ਸੁਮਤਿਵੰਤਿ ਨਰ ਧਨੀ ਮਹਾਨਾ। ਪਠਜੋ ਲੇਨਿ ਕੀਰਤਿਪੁਰਿ ਥਾਨਾ॥੩੨॥ਅਧਿਕ ਭਾਉ ਹੇਰਹਿ ਨ੍ਰਿਪ ਕੇਰਾ। ਰੁਚਿਰ ਭੇਟ ਅਰੁਦਰਥ ਘਨੇਰਾ।ਸ਼੍ਰੀ ਹਰਿਕ੍ਰਿਸ਼ਨ ਸਮੀਪੀਜੋਈ।ਦੇਖਿ ਦੇਖਿ ਹਰਖਹਿੰਗੇ ਸੋਈ ॥ ੩੩ ॥ ਕਹਿ ਕਹਿ ਬਹੁਤ ਬਾਰਿ ਗੁਨ ਨੀਕੇ। ਲੈ ਆਵਹਿੰਗੇ ਦਿਸ਼ਿ ਦਿੱਲੀ ਕੇ। ਜੈ ਸਿੰਘ ਕਰਹਿ ਪੱਖ ਤਿਨ ਕੇਰਾ। ਸ਼ਾਹੁ ਪਾਸ ਕਹਿ ਸੁਜਸੁ ਘਨੇਰਾ॥੩੪॥ ਮੁਝ ਤੇ ਅਧਿਕ ਭਾਉ ਕਰਿਵਾਵਹਿ। ਮੇਰੋ ਕਾਜ ਨ

[1]ਬਲਵਾਨ ਘੋੜੇ।[2]ਸ਼ੀਸ਼ਿਆਂ ਨਾਲ ਜੜੀ ਹੋਈ। [3]ਰਸਤੇ ਲਈ ਜੋਗਸਵਾਰੀ ਦਿਓ,[4]ਤੋਪਾਂ ਦੀ ਸਲਾਮੀ।

ਕੁਝ ਬਿਗਰਾਵਹਿ[1]। ਇਕ ਦੁਇ ਅਪਰ ਹੋਹਿ ਦਿਸ਼ਿ ਭਾਂਹੀ। ਜੇ ਨਰ ਜਾਹਿ ਸ਼ਾਹੁ ਕੇ ਪਾਹੀ ॥੩੫॥ ਇਤ ਕੋ[2] ਬਡ ਮਰਾਤਬਾ ਜੋਇ। ਆਇ ਨਹੀਂ ਸੰਭਾਰਹਿ ਸੋਇ। ਇਹ ਤੌ ਰੀਤਿ ਨ ਨੀਕੀ ਬਨਹਿ। ਤਿਨਹੁ ਮਿਲੈ ਅਰੁ ਜਸ ਕੋ ਭਨਹਿ[3] ॥੩੬॥ ਕਰਾਮਾਤ ਮੁਝ ਤੇ ਸੁ ਬਿਲੰਦ। ਆਇ ਕਰਹਿ ਨਹਿ ਮਮ ਜਸੁ ਮੰਦ। ਨਹਿੰ ਆਵਹਿ ਦਿੱਲੀ ਪੁਰਿ ਮਾਂਹੀ। ਅਰੁ ਨਹਿੰ ਜਾਹਿ ਸ਼ਾਹੁ ਕੇ ਪਾਹੀ ॥ ੩੭ ॥ ਡਰ ਭਾਗਹਿ ਜੰਗਲ ਦਿਸ਼ਿ ਜਾਇ। ਇਹੀ ਬਾਤ ਨੀਕੀ ਬਨਿ ਆਇ। ਇਤ ਆਵਨ ਮਹਿੰ ਸੰਸੈ ਮਹਾਂ। ਕੋ ਜਾਨਹਿੰ ਹੈ ਜੈ ਹੈ ਕਹਾਂ- ॥ ੩੮ ॥ ਦੋਹਰਾ ॥ ਇਸ ਪ੍ਰਕਾਰ ਨਿਤ ਚਿਤ ਬਿਖੈ ਗਨਤੀ ਗਿਨਹਿ ਅਪਾਰ। ਰਹਿ ਸਚਿੰਤ,-ਕਿਮ ਹੋਇ ਹੈ ਅਨੁਜ ਸਾਥ ਬਿਵਹਾਰ-॥੩੯॥ ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਦਸਮ ਅੰਸੇ 'ਨ੍ਰਿਪ ਜੈ ਸਿੰਘ ਠਰ ਭੇਜਣ' ਪ੍ਰਸੰਗ ਵਰਣਨੰ ਨਾਮ ਤੀਨਤ੍ਰਿੰਸਤੀ ਅੰਸੂ ॥ ੩੪ ॥

੩੪. [ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਪਾਸ ਰਾਜਾ ਜੈ ਸਿੰਘ ਦਾ ਪਰਧਾਨ ਪੁੱਜਾ]।

ਦੋਹਰਾ ॥ ਜੈਪੁਰਿ ਪਤਿ ਪਰਧਾਨ ਨਿਜ ਪਠਨੋ ਪਰਨੋ ਮਗ਼ ਮਾਂਹਿ। ਸਨੇ ਸਨੇ ਪੁਰਿ ਗ੍ਰਾਮ ਲੰਘਿ ਸਤਿਗੁਰ ਮਿਲਨਿ ਉਮਾਹਿ ॥ ੧ ॥ ਚੌਪਈ ॥ ਕੀਰਤਿ ਪੁਰਿ ਮੈਂ ਪਹੁੰਚਨੋ ਜਾਈ। ਕਰਨੋ ਸਿਵਰ ਜੇ ਨਰ ਸਮੁਦਾਈ। ਸ਼੍ਰੀ ਸਤਿਗੁਰ ਢਿਗ ਜਬਿ ਸੁਧਿ ਹੋਈ*। ਭੋਜਨ ਪਠਨੋ ਦੇਗ਼ ਕੋ ਜੋਈ ॥ ੨ ॥ ਅਪਰ ਲਈ ਸੁਧਿ ਸਰਬ ਪ੍ਰਕਾਰ। ਖਾਨ ਪਾਨ ਜੋਤਿਕ ਬਿਵਹਾਰ। ਕਰੀ ਬਿਤਾਵਨਿ ਸੁਖ ਸੋਂ ਰਾਤੀ। ਸੁਪਤਿ ਉਠੇ ਜਬਿ ਭਈ ਪ੍ਰਭਾਤੀ ॥੩॥ਸਕਲ ਸੌਜ ਜੁਤਿ ਕੀਨਿ ਸ਼ਨਾਨ। ਪੋਸ਼ਿਸ਼ ਪਹਿਰੀ ਰੁਚਿਰ ਮਹਾਨ। ਪੁਨਹਿ ਪਠਨੋ ਇਕ ਨਰ ਗੁਰ ਪਾਸ। ਕਰ ਜੋਰੇ ਭਾਖਤਿ ਅਰਦਾਸ ॥੪॥ 'ਬਡ ਰਾਜਾ ਜੈ ਸਿੰਘ ਸਵਾਈ। ਜੈ ਪੁਰਿ ਕੋ ਪਤਿ ਬਿਦਤਿ ਮਹਾਂਈ। ਅਵਰੰਗਸ਼ਾਹੁ ਨਿਕਟਿ ਨਿਤ ਰਹਿਈ। ਅਨਿਕ ਨਰਨ ਕਾਰਜ ਨਿਰਬਹਿਈ ॥ ੫ ॥ ਤਿਸ ਨ੍ਰਿਪ ਨੈ ਭੇਜਨੋ ਪਰਧਾਨ। ਨਿਸ ਆਯਹੁ ਕੀਰਤਿ ਪੁਰਿ ਥਾਨ।ਸਰਬ ਰੀਤਿ ਕੀ ਸੁਧਿ ਬਹੁਤੇਰੀ। ਗੁਰ ਘਰ ਤੇ ਹੋਈ ਸਭਿ ਹੇਰੀ ॥੬॥ ਅਬਿ ਰਾਵਰ ਕੇ ਦਰਸ਼ਨ ਹੇਤੁ। ਬੁਝਨਿ ਭੇਜਨੋ ਹੋਇ ਸੁਚੇਤ। ਆਇਸੁ ਪਾਇ ਤੁਮਾਰੀ ਜਬੈ। ਕਰਹਿ ਸਫਲਤਾ ਅਪਨੀ ਤਬੈ'॥੭॥ਸੁਨਿ ਸ਼੍ਰੀ ਗੁਰ ਹਰਿਕ੍ਰਿਸ਼ਨ ਸੁਜਾਨ। ਅੰਤਰਜਾਮੀ ਕੀਨਿ ਬਖਾਨ। 'ਪਾਛਲ ਪਹਿਰ ਦਿਵਸ ਕੇ ਆਵਹੁ।

[1]ਨਾਂ ਕੁਛ ਬਿਗਾੜ ਦੇਵੇ। [2]ਭਾਵ ਮੇਰੀ ਤਰਫ ਦਾ। [3]ਤਿਨ੍ਹਾਂ (ਭਾਵ ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਨੂੰ) ਬਾਦਸ਼ਾਹ ਮਿਲ ਪ੍ਰਵੇ ਅਤੇ ਤਿਨ੍ਹਾਂ ਦਾ ਜਸ ਉਚਾਰੇ।

*ਪਾ-ਪ੍ਰਥ ਜਬਿ ਜਾਬੀ।

ਸਤਿਸੰਗਤ ਕਹੁ ਦਰਸ਼ਨ ਪਾਵਹੁ ॥੮॥ ਦੂਰ ਪੰਥ ਤੇ ਚਲਿ ਕਰਿ ਆਏ। ਬਿਸਰਾਮਹਿੰ ਸਭਿ ਬਿਧਿ ਸੁਖ ਪਾਏ'। ਛਰੀਦਾਰ ਸੁਨਿ ਸਤਿਗੁਰ ਬਿਸੈ'। ਸਗਰੋ ਜਾਇ ਸੁਨਾਯਹੁ ਤਿਸੈ ॥ ੯ ॥ ਭਯੋ ਦਿਵਸ ਕੋ ਪਾਛਲ ਜਾਮ। ਬੋਲੇ ਸਤਿਗੁਰ ਮੁਖ ਅਭਿਰਾਮ। 'ਸਭਾ ਲਗਾਵਨਿ ਕੇ ਹਿਤ ਤੁਮਾਰੀ। ਕਰਹੁ ਸ਼ੀਘ੍ਰ ਬਡ ਫਰਸ਼ ਸੁਧਾਰੀ ॥੧੦॥ ਅਪਰ ਸਮਾਜ ਬਨਾਵਹੁ ਨੀਕਾ। ਪਿਖਤਿ ਹੋਇ ਹੁਲਸਾਵਨ ਜੀ ਕਾ'। ਸੁਨਿ ਸੇਵਕ ਸਮੁਦਾਇ ਸਿਧਾਏ। ਸਭਾ ਸਦਨ ਸੁੰਦਰ ਸੁਧਰਾਏ ॥੧੧॥ ਤਨਨੋ ਚੰਦੋਵਾ ਝਾਲਰ ਜ਼ਰੀ। ਜਰੀ ਨਗੋਂ ਤੇ ਸ਼ੋਭਤਿ ਖਰੀ[2]। ਖਰੀ ਚੋਬ ਚਿੱਤ੍ਰਤਿ ਮੈਂ ਚਾਰੁ[3]। ਚਾਰ ਓਰ ਚਮਕਤਿ ਗਚਕਾਰ[4] ॥ ੧੨ ॥ ਸੁੰਦਰ ਫਰਸ਼ ਮਖਮਲੀ ਹੋਵਾ। ਹਰਖ ਉਪਾਵਤਿ ਜਿਨ ਜਿਨ ਜੋਵਾ। ਰਾਜ ਸਮਾਜ ਸਰਬ ਹੀ ਬਨਨੋ। ਚਹੁੰਦਿਸ਼ਿ ਸਦਨ ਸੁ ਦ੍ਰੁਤਿ ਤੇ ਸਨਨੋ ॥੧੩॥ ਸਰਬ ਪ੍ਰਕਾਰ ਤਮਾਰ ਜਬਿ ਜੋਯੋ। ਸ਼੍ਰੀ ਸਤਿਗੁਰ ਕਹੁ ਆਵਨਿ ਹੋਯੋ। ਸੁੰਦਰ ਬੀਚ ਪ੍ਰਯੰਕ ਭ੍ਰਸਾਵਾ। ਉੱਜਲ ਆਸਤਰਨ[5] ਸੋਂ ਛਾਵਾ ॥ ੧੪ ॥ ਸੇਜਬੰਦ ਗੁੰਫੇ ਜੁਤਿ ਜ਼ਰੀ। ਉਪਰ ਆਇ ਬਿਰਾਜੇ ਹਰੀ। ਭਾਟ ਨਕੀਬ ਬਢਾਵਤਿ ਜਸੁ ਕੋ। ਆਏ ਸੁਭਟ ਸਿਪਰ ਗਹਿ ਅਸਿ ਕੋ ॥੧੫॥ ਬ੍ਰਿੰਦ ਮਸੰਦ ਮੇਵੜੇ ਠਾਢੇ। ਜੋ ਅਰਦਾਸ ਕਰਹਿੰ ਸੁਖ ਬਾਢੇ। ਚਵਰਦਾਰ ਲੈ ਚਵਰ ਖਰੇ ਹੈਂ। ਪਹਿਰੇ ਬਸਤ੍ਰਨਿ ਬੇਸ ਖਰੇ ਹੈਂ ॥੧੬॥ ਚਾਰਹੁੰ ਓਰ ਚਲਾਵਹਿੰ ਕਰ ਤੇ। ਢੋਰਤਿ ਚਵਰ ਹੰਸ ਜਨੁ ਚਰਤੇ। ਸ਼੍ਰੀ ਹਰਿਕ੍ਰਿਸ਼ਨ ਬਿਰਾਜਤਿ ਬੈਸੇ। ਬ੍ਰਹਮ ਗਯਾਨ ਕੀ ਮੂਰਤਿ ਜੈਸੇ ॥ ੧੭ ॥ ਬਾਲਿਕ ਰੂਪ ਅੰਗ ਸੁ-ਕੁਮਾਰਾ। ਬ੍ਰਿੱਧ ਬੁਧਿ ਕੇ ਮਹਿਦ ਉਦਾਰਾ[6]। ਰੁਚਿਰ ਰਕਤ ਚਰਣਾਂਬੁਜ ਸੋਹੇ। ਜਿਨਹੁੰ ਹੇਰਿ ਜੋਗੀ ਜਨ ਮੋਹੇ ॥੧੮॥ ਸੂਖਮ ਬਸਤ੍ਰ ਗਰੇ ਮਹਿੰ ਜਾਮਾ। ਤੁੰਗ ਸਿਕੰਧ ਦੁਕੂਲ ਭਿਰਾਮਾ।ਜਰੇ ਜਰਾਵਨਿ ਕੁੰਡਲ ਕਰਨ[7]*। ਕਰਨਿ[8] ਕਟਕ ਹਾਟਿਕ[9] ਸ਼ੁਭ ਬਰਨ ॥ ੧੯ ॥ ਸਿਰ ਪਰ ਚੀਰਾ ਚਿੱਤ੍ਰਤਿ ਰੰਗ। ਤਿਸ ਪਰ ਸ਼ੋਭਤਿ

[1]ਸਤਿਗੁਰੂ ਜੀ (ਦਾ) ਭਾਤਪਰਯ। [2]ਠਗਾਂ ਨਾਲ ਜੜੀ ਹੋਈ ਚੰਗੀ ਸ਼ੋਭ ਰਹੀ ਹੈ। [3]ਚਿਤ੍ਰਕਾਰੀ ਵਾਲੀਆਂ ਸੁਹਣੀਆਂ ਚੋਬਾਂ ਖੜੀਆਂ ਹਨ। [4]ਚਾਰੋਂ ਪਾਸੇ ਜੜਤਕਾਰੀ ਚਮਕ ਰਹੀ ਹੈ। (ਅ) ਚਾਰੇ ਪਾਸੇ (ਕੁਛ ਦੂਰੀ ਤੇ) ਚੁੰਨੇ (ਦੀਆਂ ਕੰਧਾਂ ਆਦਿ) ਸੋਫ਼ਾਇਮਾਨ ਹਨ। [5]ਵਿਛਾਵਣਾ। [6](ਪਰੰਤੂ) ਬੁੱਧੀ ਦੇ ਬਜ਼ੁਰਗ ਹਨ ਤੇ ਬੜੇ ਉਦਾਰ ਹਨ। [7]ਕੰਨਾਂ ਵਿਚ। [8]ਹੱਥਾਂ ਵਿੱਚ। [9]ਹਥਾਂ ਵਿੱਚ ਸੋਨੇ ਦੇ ਕੜੇ। *ਦੇਖੋ ਰਾਸ ੪ ਅੰਸੂ ੪੫ ਅੰਕ ੨੭ ਤੇ ਰਾਸ ੧੦ ਅੰਸੂ ੧੨ ਅੰਕ ੧੮ ਦੀ ਹੇਠਲੀ ਟੂਕ।

ਜਿਗਾ ਉਤੰਗ। ਜਰਨੋ ਜਰਾਊ ਦਮਕਤਿ ਹੀਰੇ। ਕੋਰਦਾਰ ਸੁੰਦਰ ਬਿਧਿ ਚੀਰੇ ॥ ੨੦ ॥ ਸ਼ਾਰਦ ਚੰਦ ਸਪੂਰਨ ਬਦਨ। ਹੋਤਿ ਚਾਂਦਨੀ ਮੁਸਕਤਿ ਰਦਨ[1]। ਸਿੱਖਨਿ ਕੇਰ ਬਿਲੋਚਨ ਜੋਰਾ[2]। ਮਨਹੁੰ ਨਿਹਾਰਤਿ ਚਾਰ ਚਕੋਰਾ ॥੨੧॥ ਸਰਬ ਸਭਾ ਜਬਿ ਪੂਰਨ ਭਈ॥ਬਸਤ੍ਰ ਬਿਭੂਖਨ ਤੇ ਦੁਤਿ ਮਈ। ਗਾਵਹਿੰ ਸ਼ਬਦ ਰਾਗ ਧੁਨਿ ਪਾਏ। ਹੋਤਿ ਨਿਹਾਲ ਜਿਨਹੁੰ ਮਨ ਲਾਏ ॥ ੨੨ ॥ ਨ੍ਰਿਪ ਜੈ ਸਿੰਘ ਨਰ ਭੇਜਨੋ ਜੋਇ। ਤਿਹ ਛਿਨ ਕਰਨੋ ਹਕਾਰਨਿ ਸੋਇ। ਨੌਬਤ ਬਾਜਤਿ ਦ੍ਵਾਰ ਅਗਾਰੀ। ਆਇ ਤਹਾਂ ਬੰਦਨ ਕਹੁ ਧਾਰੀ ॥੨੩॥ ਸਗਲ ਉਪਾਇਨ ਆਗੇ ਧਰਿ ਕੈ। ਨੰਮ੍ਰੀ ਹੋਇ ਭਾਉ ਉਰ ਕਰਿਕੈ॥ਸ਼੍ਰੀ ਸਤਿਗੁਰ ਕੇ ਆਇ ਹਜ਼ੂਰਾ। ਕੀਨਿ ਬਿਲੋਕਨ ਦਰਸ਼ਨ ਰੂਰਾ ॥ ੨੪ ॥ ਬਸਤ੍ਰ ਬਿਭੂਖਨ ਸੁੰਦਰ ਪਹਿਰੇ। ਸਭਿਨਿ ਬੀਚ ਬੈਠੇ ਚਿਤ ਠਹਿਰੇ[3]। ਆਨਿ ਆਨਿ ਸੰਗਤਿ ਦਰਸੰਤੀ। ਭਾਂਤਿ ਭਾਂਤਿ ਭੇਟਨਿ ਅਰਪੰਤੀ ॥੨੫॥ ਮਨੋ ਕਾਮਨਾ ਪੂਰਨ ਹੋਵਤਿ। ਹਿਤ ਅਰਦਾਸਨਿ ਅੱਗੂ ਖਰੋਵਤਿ। ਨਰ ਨਾਰੀ ਪਿਖਿ ਹੌਂ ਬਲਿਹਾਰੀ। ਅਨਿਕ ਦੇਸ਼ ਕੇ ਕਰਹਿੰ ਜੁਹਾਰੀ[4] ॥ ੨੬ ॥ ਗੁਰ ਸਮਾਜ ਕੋ ਪਿਖਿ ਪਰਧਾਨਾ। ਹਰਖ ਭਰਨੋ ਜੋਰਤਿ ਜੁਗ ਪਾਨਾ। ਧਰ ਪਰ ਧਰਿ ਸਿਰ ਬੰਦਨ ਕੀਨਿ॥ਬੈਠਨੋ ਸਨਮੁਖ ਸ਼ਰਧਾ ਭੀਨ ॥ ੨੭ ॥ ਪਾਨ ਬੀਦਿ ਪੁਨ ਬਿਨੈ ਬਖਾਨੀ। 'ਜੈ ਪੁਰਿ ਮਹਿੰ ਜਿਸ ਕੀ ਰਜਧਾਨੀ। ਨਾਮ ਨ੍ਰਿਪਤ ਜੈ ਸਿੰਘ ਸਵਾਈ। ਸ਼ਾਹਿ ਸਮੀਪੀ ਰਹੈ ਸਦਾਈ ॥ ੨੮ ॥ ਤਿਨ ਅਰਜ਼ੀ ਕਰ ਜੋਰਿ ਗੁਜ਼ਾਰੀ। ਨਮਸਕਾਰ ਪਦ ਪਦਮ ਉਚਾਰੀ। ਰਾਵਰਿ ਦਰਸ਼ਨ ਭਰਨਿ[5] ਮਨਿੰਦ। ਅੰਧਕਾਰ ਗਨ ਕਸ਼ਟ ਬਿਲੰਦ ॥ ੨੯॥ ਕਰਤਿ ਲਾਲਸਾ ਰਿਦੇ ਮਹਾਨੀ। –ਦੀਜਹਿ ਆਇ ਦਰਸ ਇਸ ਥਾਨੀ। ਦਿੱਲੀ ਪੁਰਿ ਕੀ ਸੰਗਤਿ ਭਾਰੀ। ਕਰਹੁ ਨਿਹਾਲ ਆਪ ਇਕ ਬਾਰੀ–॥੩੦॥ਕਾਰਨ ਔਰ ਏਕ ਇਸ ਮਾਂਹੂ। ਜੈ ਸਿੰਘ ਨ੍ਰਿਪ ਅਵਲੋਕਨੋ ਪਾਹੂ[6]। ਕਹਨੋ ਸ਼ਾਹੁ ਅਵਰੰਗ ਨੇ ਐਸੇ। –ਗੁਰੂ ਹਕਾਰਹੁ ਜੈਸੇ ਕੈਸੇ–॥੩੧॥ ਸ਼ਾਹੁ ਲਿਖਾਇ ਪਠਨੋ ਪਰਵਾਨਾ[7]। ਇਮ ਕਹਿ ਨਵੀਸਿੰਦ ਦਿਯ ਪਾਨਾ। ਲੈ ਕਰਿ ਪਠਨੋ ਸੁਨਾਯੋ ਗੁਰ ਕੋ। ਆਸ਼ੈ ਲਖਨੋ ਸ਼ਾਹੁ ਕੇ ਉਰ ਕੋ ॥ ੩੨ ॥ ਅਰੁ ਭੂਪਤਿ ਕੀ ਬਿਨੈ ਪਛਾਨੀ।

[1]ਹੱਸ ਰਹੇ (ਮੁਖ ਦੇ) ਦੰਦਾਂ ਤੋਂ। [2]ਨੇਤ੍ਰਾਂ ਦਾ ਜੋੜਾ। [3]ਠਹਿਰੇ ਚਿਤ ਨਾਲ। [4]ਬੰਦਨਾ। [5]ਸੂਰਜ। [6](ਬਾਦਸ਼ਾਹ ਨੇ) ਆਪਣੇ ਪਾਸ ਦੇਖਕੇ।

ਦੂਤੀ ਜੋਤੀ ਭ੍ਰਾਤ ਬਖਾਨੀ। ਕਾਰਨ ਸਕਲ ਜਾਨਿ ਮਨ ਮਾਹੀ। ਸ਼੍ਰੀ ਹਰਿ ਕ੍ਰਿਸ਼ਨ ਜਿਨਹੁੰ ਸ਼ਾਮ ਨਾਂਹੀ ॥ ੩੩ ॥ ਸੈਧਸ਼ਾ ਲਗਿ ਸਭਿ ਸਭਾ ਮਝਾਰੇ। ਦਰਸ਼ਨ ਦੇਤਿ ਬਿਰੇ ਸਖ ਧਾਰੇ। ਗਾਵਤਿ ਸ਼ਬਦ ਭੋਗ ਜਬਿ ਪਰਜੋ ਕਿਧ ਅਰਦਾਸ ਮੇਵੜੇ ਖਰਜੋ ॥ ੩੪ ॥ ਉਠਿ ਸਤਿਗੁਰ ਗਮਨੇ ਨਿਜ ਮੰਦਿਰ। ਬੈਠੇ ਸੇਜ ਮਨੋਹਰ ਅੰਦਰ। ਸਨੇ ਸਨੇ ਸਕਰੇ ਨਿਜ ਥਾਨ। ਪਹੁੰਚੇ ਨਰ ਸਮੇਤ ਪਰਧਾਨ॥੩੫॥ 'ਰਾਮਰਾਇ ਮਤਸਰ ਕੋ ਧਰਿ ਕੈ। ਕੀਨਸਿ ਦੂਤੀ ਸ਼ਾਹੁ ਸਿਖਰਿ ਕੈ। ਸਤਿਗੁਰ ਸ਼੍ਰੀ ਹਰਿਕ੍ਰਿਸ਼ਨ ਹਕਾਰੇ'। ਕੀਰਤਪੁਰਿ ਬ੍ਰਿਤਾਂਤ* ਬਿਸਤਾਰੇ ॥ ੩੬ ॥ 'ਨਹਿ ਕੀਨੀ ਇਹ ਨੀਕੀ ਬਾਤ। ਅਨੁਜ ਸਾਥ ਦ੍ਵੈਸ਼ੀ ਬੱਖਜਾਤ। ਲਰਕਾਪਨ ਮਹਿ ਅਹੈ ਸਰੀਰ। ਕਰੈ ਹਕਾਰਨਿ ਨੌਰੰਗ ਭੀਰ ॥ ੩੭ ॥ ਦੁਸ਼ਟ ਮਹਾਂ ਬਾਦੀ ਦੁਖਦਾਈ। ਹਠ ਬਿਲੰਦ ਜੋ ਕਰਤਿ ਸਦਾਈ। ਕੌ ਜਾਨਹਿ ਕਜ਼ਾ ਕਹਹਿ ਇਨਹੁੰ ਕੋ। ਦੇਖਕ ਭ੍ਰਾਤਾ ਨਿਕਟਿ ਜਿਨਹੁੰ ਕੋ ॥ ੩੮ ॥ ਸੰਤ ਫਕੀਰ ਗਹਿਤਿ ਜੋ ਘਨੇ। ਬਹਿਸ ਤਿਨਹੁੰ ਸੋਂ ਪ੍ਰਾਨਨਿ ਹਨੇ। ਕਰਤਿ ਨਹੀਂ ਪਰਮੇਸ਼ੁਰ ਭ੍ਰਾਸ। ਮਹਾਂ ਮੂਢ ਚਹਿ ਸ਼ਰ੍ਹਾ ਪ੍ਰਕਾਸ਼' ॥੩੯॥ ਇਮ ਕੀਰਤਪੁਰਿ ਮੈਂ ਬਹੁ ਕਹੈਂ। ਨਹੀ ਬਾਤ ਇਹ ਨੀਕੀ ਲਹੈਂ। ਅਨਬਨ ਅਹੈ ਸੁ ਕਿਮ ਬਨਿ ਆਵੈ। ਲਘੁ ਬਧ ਸਤਿਗੁਰ, ਦੁਸ਼ਟ ਬੁਲਾਵੈ ॥ ੪੦ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮੋ ਰਾਸੇ 'ਸ਼੍ਰੀ ਹਰਿਕ੍ਰਿਸ਼ਨ ਹਕਾਰਣ' ਪ੍ਰਸੰਗ ਕਥਨੇ ਨਾਮ ਚਤੁਰ ਤ੍ਰਿੰਸਤੀ ਅੰਸੂ ॥ ੩੫ ॥

੩੫. [ਪਰਯਾਣ ਗੁਰੂ ਜੀ ਪਾਸ]।

ਦੋਹਰਾ ॥ ਸੁਨਨੋ ਮਸੰਦਨਿ ਮੇਵਰਨਿ ਪ੍ਰਚੁਰ ਭਯੋ[1] ਬਿਰਤਾਂਤਾਸ਼ੁ ਜਨਨੀ ਤੇ ਆਦਿ ਸਭਿ ਕਰਤਿ ਚਿੰਤ ਬਹੁ ਭਾਂਤਿ ॥ ੧ ॥ ਚੌਪਈ ॥ ਜੋਤਿਕ ਮੁੱਖਨ ਹੁਤੇ ਗੁਰ ਘਰ ਕੇ। ਸਭਿ ਇਕੱਤ੍ਰ ਹੋਏ ਧ੍ਰਿਤ ਧਰਿ ਕੈ। ਕੋਤਿਕ ਕਰੇ ਹਕਾਰਨਿ ਆਏ। ਕਿਤਿਕ ਆਪ ਹੀ ਗੇ ਤਿਸ ਥਾਂਏ ॥ ੨॥ ਪਹੁੰਚੇ ਸ਼੍ਰੀ ਮਾਤਾ ਕੇ ਪਾਸ। ਨਮੋਂ ਕਰਹਿ ਬਹੁ ਬਿਨੈ ਪ੍ਰਕਾਸ਼। ਬੈਠੇ ਬ੍ਰਿੰਦ ਬ੍ਰਿਤਾਂਤ ਬਖਾਨੇ। 'ਸ਼੍ਰੀ ਹਰਿਕ੍ਰਿਸ਼ਨ ਹਕਾਰਨਿ ਠਾਨੇ ॥੩॥ ਦੁਸ਼ਟ ਬਡੋ ਬਾਦੀ ਹਠ ਕ੍ਰੂਰੋ। ਨੌਰੰਗ ਸ਼ਾਹੁ ਸ਼ਰ੍ਹਾ ਕੋ ਪੂਰੋ। ਰੋਕਿ ਸਭਿਨਿ ਕੋ ਅਛ਼ਮਤ ਚਾਹੇ।ਨਜੁ ਨਿਜ ਮਤ ਮੈਂ ਲਯਾਇ ਉਮਾਹੈ[2] ॥੪॥ ਪ੍ਰਥ ਭ੍ਰਾਤਾ ਤਹਿ ਮਤਸਰ ਭਰਜੋ। ਜਿਨ੍ਹੈ ਬੁਲਾਵਨਿ ਕੋ ਮਤ ਕਰਯੋ। ਮਿਲਿ ਤ੍ਰਿਨ[3], ਘਾਤ ਅਨੇਕ ਰਚਤਿ

[1]ਫੈਲਿਆ। [2]ਆਪਣੇ ਮਤ ਵਿਚ ਲਿਆ ਕੇ ਖੁਸ਼ ਹੁੰਦਾ ਹੈ। [3]ਤਿਨ੍ਹਾਂ (ਭਾਵ ਬਾਦਸ਼ਾਹ ਆਦਿਕ ਨਾਲ) ਮਿਲਕੇ।

*ਪਾ:-ਦਿਹ ਬਿਧਿ।

ਹੈ। ਅਨਜ ਬਡ੍ਹਾਈ ਦੇਖਿ ਭਚਭਿ ਹੈਂ[1]॥ ੫॥ ਸ਼੍ਰੀ ਹਰਿਕ੍ਰਿਸ਼ਨ ਬੈਸ ਲਘੁ ਤਿਨ ਕੀ। ਭਹਿੰ ਸਹਾਇਤਾ ਨਾਂਹਿਨ ਜਿਨ ਕੀ। ਪਿਤਾ ਧੀਰ ਬੈਕੁੰਠ ਸਿਧਾਏ।ਸਕਲ ਕਲਾ ਸਮਰਥ ਸੁਖਦਾਏ ॥੬॥ ਇਹ ਅਸਮੰਜਸ[2] ਹੈ ਸਭਿ ਬਾਤ। ਹੁਇ ਭਹਿੰ ਕਹਾਂ, ਨ ਜਾਨੀ ਜਾਤਿ[3]। ਇਤਨੇ ਮਹਿੰ ਚਲਿ ਸਤਿਗੁਰ ਆਏ। ਬਾਲ ਆਰਬਲ ਧੀਰ ਬਿਧਾਏ ॥੭॥ ਹਾਥ ਬੰਦਿ ਸਭਿ ਹੂੰ ਕਰਿ ਠਾਢੇ। ਨਿਮਹਿ ਪ੍ਰੇਮ ਪਦ ਪੰਕਜ ਬਾਢੇ। ਸਤਿਕਾਰਤਿ ਬਿਚ ਸਭਿ ਕੇ ਬੈਸੇ। ਸ਼ੋਭਤਿ ਗਯਾਨ ਮੁਰਤੀ ਜੈਸੇ॥੮॥ਸ਼੍ਰੀ ਜਨਨੀ ਬੂਝੇ ਸਤਿ ਭਾਇ। 'ਹਿਦੈ ਆਪ ਕੇ ਕਿਮ ਉਪਜਾਇ ?। ਭ੍ਰਾਤਾ ਨੇ ਬਹੁ ਧਾਰਿ ਸ਼ਰੀਕਾ। ਸੁਜਸੁ ਤੁਮਾਰੋ ਲਗਹਿ ਨ ਨੀਕਾ ॥੯॥ ਸ਼ਾਹਿ ਸਿਖਾਇ ਹਕਾਰਨਿ ਕਰੈ। –ਮਮ ਸਮ ਮਿਲਹਿ–,ਵੈਸ਼ ਕੋ ਧਰੈ[4]। ਬਨਹਿ ਜਾਇਬੋ ਭਹਾਂ ਜ਼ਰੂਰ। ਨਤੁ ਬਧਿ ਜਾਇ ਬਖੇਰੋ ਕ੍ਰੂਰ ॥੧੦॥ ਨੌਰੰਗ ਕੇ ਨਰ ਫ੍ਰਿਛੇ ਜਾਹਿੰ। ਦੁਸ਼ਟ ਭਬੈ ਰਿਸ ਹੈ ਮਨ ਮਾਂਹਿ। ਰਿਦੈ ਹੰਕਾਰਹਿ ਜ਼ੋਰ ਕਰੈਗੋ। ਲਸ਼ਕਰ ਪਠਹਿ, ਬਿਰੋਧਧਰਹਿਗ ॥੧੧॥ ਬਿਗਰ ਜਾਇ ਪੁਨ ਸੁਧਰਹਿ ਨਾਂਹੀ।ਬੁਰਾ ਕਰਤਿ ਜਿਸ ਬੈਸਹਿੰ ਪਾਹੀ[5]। ਕਠਨ ਬਨੀ, ਕਿਮ ਕਰਹਿੰ ਸੁਧਾਰਨਿ ?। ਜਿਸ ਤੇ ਹੁਇ ਅਨੰਦ ਕੋ ਕਾਰਨ' ॥੧੨॥ ਸੁਨਿ ਕੈ ਸ਼੍ਰੀ ਹਰਿਕ੍ਰਿਸ਼ਨ ਸੁਜਾਨਾ। ਸਭਿਨਿ ਸੁਨਾਵਤਿ ਬਾਕ ਬਖਾਨਾ। 'ਨਹਿ ਮਲੇਛ ਕੋ ਦਰਸ਼ਨ ਦੈ ਹੈਂ। ਹੁਇ ਸਮੀਪ ਤਿਸ ਕੋ ਨਹਿੰ ਲੈ ਹੈਂ ॥ ੧੩ ॥ ਇਹੀ ਨੇਮ ਪਿਤ ਕੀਨਿ ਹਮਾਰੇ। ਤਿਸ ਪ੍ਰਕਾਰ ਹਮ ਭੀ ਉਰ ਧਾਰੈਂ। ਨਿਜ ਬਚ ਪਿਤ ਜਿਮ ਕਿਯ ਪ੍ਰਤਿਪਾਰਨਿ। ਤਿਮ ਹਮ ਕਰਹਿੰ ਨ ਹੁਇ ਹੈ ਟਾਰਨਿ ॥ ੧੪ ॥ ਅਟਲ ਸੁਮੇਰ ਟਲਹਿ ਨਹਿੰ ਜੈਸੇ। ਸਤਿਗੁਰ ਬਾਕ ਅਚਲ ਨਿਤ ਤੈਸੇ। ਬਿਘਨ ਪੌਨ ਤੇ ਕਿਮ ਚਲਿ ਪਰੈ। ਸਦਾ ਗੰਭੀਰ ਧੀਰ ਜੋ ਢਰੈ' ॥ ੧੫ ॥ ਅਚਲ ਬਾਕ ਸੁਨਿ ਕੈ ਤਿਸ ਕਾਲਾ। ਚੂਸੇ ਮਸੰਦ ਰੁ ਮਾਤ ਬਿਸਾਲਾ। 'ਪਿਤਾ ਸਮਾਨ ਨੇਮ ਜੋ ਧਾਰਹੁ। ਤੌ ਅਬਿ ਸਭਿ ਹੂੰ ਕਾਜ ਬਿਗਾਰਹੁ' ॥ ੧੬ ॥ ਸਭਿਨਿ ਜੋਰਿ ਕਰ ਬਿਨੈ ਬਖਾਨੀ। 'ਤੁਮ ਸਰਬੱਗ ਸਕਲ ਗੁਨਖਾਨੀ। ਜਥਾ ਹੋਇ ਸਭਿ ਹੂੰ ਕਹੁ ਨੀਕੀ। ਬਾਤ ਆਪ ਕੀ ਪਰਹਿ ਨ ਫੀਕੀ। ॥ ੧੭ ॥ ਕਰਨੀ ਕਾਰ ਤਥਾ ਤੁਮ ਖ਼ਨਿ ਹੈ। ਮਾਤ ਆਪ ਕੀ ਗਿਨਤੀ ਗਿਨਿ

---

[1]ਸੜਦਾ ਹੈ। [2]ਕਠਨ। [3]ਨਹੀਂ ਜਾਣਿਆ ਜਾਂਦਾ। [4]ਮੇਰੇ ਵਾਂਙ ਆਕੇ ਮਿਲਨਿ (ਬਾਦਸ਼ਾਹ ਨੂੰ) ਇਹ ਵੈਸ਼ ਧਰਦਾ ਹੈ। [5]ਬੁਰਾ ਕਰਨ ਵਾਲੇ ਜਿਸ ਪਾਸ ਬੈਠਦੇ ਹਨ।

ਹੈ। ਕਰੀਅਹਿ ਸਭਿ ਕੋ ਸੁਖ ਉਪਜਾਵਨਿ। ਇਮ ਇੱਛਾ ਕੋ ਠਟਹੁ ਪੁਜਾਵਨ[1]॥੧੯॥ਜੇ ਨ ਕਰਹੁ ਗੋ ਦਿੱਲੀ ਜਾਨਾ। ਬਾਦੀ ਨੌਰੰਗ ਦੁਸ਼ਟ ਮਹਾਨਾ। ਬਿਗਰ ਪਰਹਿਗੋ ਕਰਹਿ ਕੁਚਾਲੀ।ਇਹਾਂ ਪਠਾਵਹਿ ਸੈਨ ਬਿਸਾਲੀ॥੧੯॥ ਪਰਹਿ ਬਿਰੋਧ ਲਰਨਿ ਕਹੁ ਭਾਰੀ। ਨਹਿੰ ਠਹਿਰਨੋ ਕਿਮ ਜਾਇ ਅਗਾਰੀ। ਸਭਿ ਦੇਸ਼ਨਿ ਮਹਿੰ ਰਾਜ ਤਿਸੀ ਕੋ। ਰਹਿਨ ਦੇਤਿ ਆਕੀ ਨ ਕਿਸੀ ਕੋ[2]॥ ੨੦॥ ਸੁਨਿਕੈ ਸ਼੍ਰੀ ਹਰਿਕ੍ਰਿਸ਼ਨ ਸਭਿਨਿ ਤੇ। ਧੀਰਜ ਕੋ ਸਮੇਤ ਬਚ ਭਨਤੇ। 'ਸ਼੍ਰੀ ਨਾਨਕ ਜੀ ਨੀਕੀ ਕਰਿ ਹੈਂ। ਸਕਲ ਰੀਤਿ ਕੇ ਕਾਜ ਸੁਧਰਿ ਹੈਂ"॥ ੨੧॥ ਇਮ ਕਹਿ ਉਠਿ ਕਰਿ ਬਾਹਰਿ ਆਏ। ਜਹਿੰ ਦਰਸਹਿ ਸੰਗਤਿ ਸਮੁਦਾਏ।ਜੈਸਿੰਘ ਨ੍ਰਿਪ ਕੋ ਦੂਤ ਹਕਾਰਨੋ।ਸਾਦਰ ਸਭਾ ਮਝਾਰ ਬਿਠਾਰਨੋ। ॥੨੨॥ਕਹਨੋ ਭਾਂਹਿ ਸੋਂ 'ਹਮ ਪ੍ਰਣ ਏਹੀ।ਦਰਸ਼ਨ ਦੇਹਿੰ ਤੁਰਕ ਨਹਿੰ ਲੇਹੀ। ਕੌਨ ਕਾਜ ਹੈ ਸਾਥ ਹਮਾਰੇ। ਜਿਸ ਤੇ ਪਠਿ ਕਰਿ ਦੂਤ ਹਕਾਰੇ॥੨੩॥ ਪਿਤਾ ਹਮਾਰੇ ਕੀ ਜਿਮ ਰੀਤਿ।ਹੈ ਸੋ ਸਹੀ, ਨ ਹੈ ਬਿੱਪ੍ਰੀਤਿ। ਅੰਤ ਪ੍ਰਯੰਤ ਨਿਬਾਹਨੋ ਨੇਮ।ਤੈਸੋ ਹਮ ਕਰਿ ਹੈਂ ਸਹਿ ਪ੍ਰੇਮ॥੨੪॥ਗੁਰ ਘਰ ਤੇ ਅਛਮਤ ਚਹਿ ਸ਼ਾਹੂ। ਤਿਸ ਹਿਤ ਗਯੋ ਭ੍ਰਾਤ ਪੁਰਿ ਮਾਂਹੂ। ਜਿਮ ਜਿਮ ਨੌਰੰਗ ਚਾਹਤਿ ਦੇਖਾ। ਕਰਾਮਾਤ ਤਿਮ ਕੀਨਿ ਵਿਸ਼ੇਖਾ॥ ੨੫॥ ਅਬਿ ਲਗਿ ਨਿਕਟਿ ਸ਼ਾਹੁ ਕੇ ਰਹੈ। ਕਹਿ ਅਵਲੋਕਹਿ ਜਿਮ ਉਰ ਚਹੈ। ਬਿਨਾ ਕਾਜ ਤੇ ਗਮਨਿ ਹਮਾਰੋ। ਕਿਮ ਹੋਵਹਿ ਨਿਜ ਰਿਦੇ ਬਿਚਾਰੋ'॥੨੬॥ ਬਾਕ ਸੁਨੇ ਸ਼੍ਰੀ ਸਤਿਗੁਰ ਕੇਰੇ। ਨ੍ਰਿਪ ਮੰਤ੍ਰੀ ਬੋਲਨੋ ਤਿਸ ਬੇਰੇ। ਕਰ ਜੋਰਤਿ ਬਹੁ ਕਰਤਿ ਨਿਹੋਰਨਿ[3]। 'ਸੁਨਹੁ ਪ੍ਰਭੂ ! ਤੁਮ ਕੋ ਕੁਛ ਲੋਰ ਨ॥ ੨੭॥ ਸਭਿ ਜਗ ਮੰਗਤ ਕੇ ਤੁਮ ਦਾਤਾ। ਕਰਾਮਾਤ ਕੋ ਘਰ ਬਖਯਾਤਾ। ਤੀਨ ਲੋਕ ਤੁਮਰੇ ਬਸਿ ਅਹੈਂ। ਪ੍ਰੇਮੀ ਕੇ ਬਸਿ ਰਾਵਰ ਰਹੈਂ॥੨੮॥ ਯਾਂਤੇ ਨ੍ਰਿਪ ਜੋ ਸਿੰਘ ਸਵਾਈ। ਸਹਿਤ ਪ੍ਰੇਮ ਕਿਧ ਬਿਨੈ ਬਡ਼ਾਈ।–ਮੋ ਪਰ ਕ੍ਰਿਪਾ ਠਾਨਿ ਕੈ ਆਵਹੁ। ਕਰਹੁ ਕ੍ਰਿਤਾਰਥ ਦਰਸ ਦਿਖਾਵਹੁ॥ ੨੯॥ ਮੋ ਕਹੁ ਦਾਸ ਆਪਨੋ ਜਾਨਹੁ। ਅਪਰ ਬਾਰਤਾ ਰਿਦੈ ਨ ਆਨਹੁ। ਜਬਿ ਦਿੱਲੀ ਪੁਰ ਪ੍ਰਵਿਸ਼ਹੁ ਜਾਇ। ਸੰਗਤਿ ਸਗਰੀ ਦਰਸ਼ਨ ਪਾਇ॥੩੦॥ ਕਰਹੁ ਆਪ ਫੁਰਮਾਵਨਿ ਜੈਸੇ। ਹਮ ਅਨੁਸਾਰੀ ਬਰਤਹਿੰ ਤੈਸੇ।ਮਿਲੋ ਸ਼ਾਹੁ ਸੋਂ ਜੋ ਰੁਚਿ ਹੋਇ। ਜੋ ਨ ਰੁਚਹਿ ਤੋ ਫਿਕਰ ਨ ਕੋਇ॥ ੩੧॥ ਮੈਂ ਢਿਗ ਸ਼ਾਹੁ ਪ੍ਰਤੱਗਯਾ ਕਰੀ। ਸ਼੍ਰੀ

[1]ਇਉਂ ਇੱਛਾ ਪੂਰਨ ਕਰੋ। [2]ਬੋਲਤੇ।

ਹਰਿਕ੍ਰਿਸ਼ਨ ਲਜਾਇ ਹੌਂ ਪੁਰੀ। ਸੋ ਰਾਵਰ ਕੇ ਬਸੀ ਪਛਾਨਹੁ[1]। ਮਮ ਡੇਰੇ ਮਹਿੰ ਆਵਨਿ ਠਾਨਹੁ ॥ ੩੨ ॥ ਮਿਲਿਬੇ ਕਾਰਨ ਸ਼ਾਹੁ ਮਹਾਨ। ਹਠ ਨਹਿੰ ਕਰਹਿ, ਸ਼ਾਹੁ ਲਿਯ ਜਾਨਿ[2]। ਕਰਤਿ ਬਾਰਤਾਲਾਪ ਘਨੇਰੇ। ਕਹਿ ਸ਼੍ਰੀ ਰਾਮਰਾਇ ਜਿਸ ਬੇਰੇ ॥ ੩੩ ॥ ਤਬਹਿ ਸ਼ਾਹੁ ਬੋਲਤਿ ਮੈਂ ਲਹਨੇ। ਕੋਮਲ ਹਠ ਬਿਹੀਨ ਹੀ ਰਹਨੇ[3]। ਤਉ ਭ੍ਰਾਤ ਤੁਮਰੇ ਬਹੁ ਕਹਨੇ। ਤਬਹਿ ਹਕਾਰਨਿ ਕੋ ਚਿਤ ਚਹਨੇ ॥ ੩੪ ॥ ਹਮ ਨਿਤ ਜਾਤਿ ਸ਼ਾਹੁ ਕੇ ਪਾਸ। ਕਰਹਿੰ ਆਪ ਕੀ ਮਹਿਮਾ ਰਾਸ। ਅਲਪ ਆਰਥਲ ਬਿਖੈ ਸ਼ਰੀਰ। ਗੁਨ ਮਹਿੰ ਮਹਿਦ ਆਦਿ ਜੋ ਧੀਰ ॥ ੩੫ ॥ ਜੋ ਹਠ ਹੋਰਹਿੰ ਨੌਰੰਗ ਕੇਰਾ। ਨਿਕਟਿ ਮਿਲਨੇ ਚਹਿ, ਫੇਰ ਸੁਫੇਰਾ[4]। ਮੈਂ ਹੋ ਬੀਚ ਨਿਵਾਰਨਿ ਕਰੌਂ[5]। ਤੁਮਰੇ ਹਿਤ ਮਹਿੰ ਨਿਤ ਅਨੁਸਰੌਂ ॥੩੬॥ਹਿੰਦੁ ਜਨਮ ਧਰਮੱਗਜ ਸਦਾ ਹੌਂ। ਬਿੱਪ੍ਰੈ ਕਰੌਂ ਨ ਆਪ ਕਦਾ ਹੌਂ। ਜੇ ਕਰਿ ਪਿਖਤਿ ਸ਼ਾਹੁ ਹਠ ਕਰਤਾ। ਰਹਤਿ ਨਿਰਾਲੋ, ਬੀਚ ਨ ਪਰਤਾ[6] ॥੩੭॥ ਰਿਦਾ ਸ਼ੁੱਧ ਮੈ ਜਾਨਨੇਂ ਜਬੈ। ਦੂਤ ਪਠਨੇ ਤੁਮਰੀ ਦਿਸ਼ਿ ਤਬੈ। ਰਾਵਰ ਕੇ ਭ੍ਰਾਤਾ ਬਹੁ ਕਹਨੇ। ਧਾਂਤੇ ਤੁਮਹੁ ਅਨਾਵਨ ਚਹਨੇ ॥ ੩੮ ॥ ਦਿੱਲੀ ਮਹਿੰ ਪ੍ਰਵਿਸ਼ਹੁ ਇਕ ਬਾਰੀ। ਹੁਇ ਹੈਂ ਸਭਿ ਤੁਮਰੇ ਅਨੁਸਾਰੀ। ਮਿਲਨਿ ਸ਼ਾਹੁ ਕੋ ਜੇ ਨਹਿੰ ਚਾਹੋ। ਰਹਹੁ ਸਦਨ ਮਮ, ਜਾਹੁ ਨ ਪਾਹੋ ॥ ੩੯ ॥ ਮਿਲਨਿ ਅਮਿਲਨਿ ਜਥਾ ਤੁਮ ਉਰ ਮੈਂ[7]।ਕਰਹਿੰ ਤਥਾ,ਆਵਹੁ ਇਸ ਪੁਰਿ ਮੈਂ।ਇਸ ਪ੍ਰਕਾਰ ਰਹਿ ਹੈ ਪਤਿ ਮੇਰੀ। ਦਰਸ ਕਾਮਨਾ ਪੁਰਹੁ ਬਡੇਰੀ—॥ ੪੦ ॥ ਇਮ ਜੇ ਸਿੰਘ ਮਹੀਸ਼ ਮਹਾਨਾ। ਬਿਨੈ ਕੀਨਿ ਮਨ ਪ੍ਰੇਮ ਬੰਧਾਨਾ। ਅਬਿ ਰਾਵਰ ਕੇ ਜਿਮ ਚਿਤ ਆਵੈ। ਕਰਹੁ ਕਾਰ ਤਿਮ ਸਭਿ ਹਰਖਾਵੈਂ[8] ॥ ੪੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮਿ ਰਾਸੇ 'ਦੂਰ ਬਾਦ ਕਥਨੰ' ਪ੍ਰਥਮ ਛਕਰਨੰ ਨਾਮ ਪੰਚ ਤ੍ਰਿੰਸਤੀ ਅੰਸੁ ॥ ੩੫ ॥

੩੬. [ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਦਿੱਲੀ ਨੂੰ ਜਾਣਾ]।

ਦੋਹਰਾ॥ਇਮ ਨ੍ਰਿਪ ਜੇ ਸਿੰਘ ਦੂਤ ਕੇ ਬਾਕ ਸੁਨੇ ਸਭਿ ਕਾਨ।ਭਗਤ ਵਛਲ ਨਿਜ ਬਿਰਦ ਕੋ ਸਤਿਗੁਰ ਸਿਮਰਨਿ ਠਾਨਿ ॥੧॥ ਚੌਪਈ॥ ਬਿਨੈ ਸ ਪ੍ਰੇਮ ਡੋਰ ਕੇ ਸਾਥ। ਬੰਧਮਾਨ ਹੋਵਤਿ ਜਗ ਨਾਥ।ਔਂਚਨੇ ਫਿਰਾਂਤ ਭਗਤ ਕੇ

[1]ਮੇਰੇ (ਮੇਰਾ ਪ੍ਰਤੱਗਜਾ ਪੂਰੀ ਕਰਨੀ) ਆਪ ਦੇ ਵੱਸ ਜਾਣੇ। [2](ਜੇ) ਬਾਦਸ਼ਾਹ ਨੇ (ਆਪ ਦੀ ਪ੍ਰਤੱਗਜਾ) ਜਾਣ ਲਈ ਤਾਂ ਹਠ ਨਹੀਂ ਕਰੇਗਾ। [3]ਹਠ ਤੋਂ ਬਿਨਾਂ ਤੇ ਕੋਮਲ ਹੀ ਰਿਹਾ ਸਾ। [4]ਫੇਰ (ਉਸਨੂੰ) ਹਟਾ ਦਿਆਂਗੇ। [5](ਸ਼ਾਹ ਨੂੰ)ਵਿਚ ਪੈਕੇ ਮੈਂ ਟਾਲ ਦਿਆਂਗਾ। [6](ਮੈਂ) ਨਿਰਾਲਾ ਰਹਿੰਦਾ ਵਿਚ ਨਹਾਂ ਪੈਂਦਾ। [7](ਸ਼ਾਹ ਨਾਲ) ਮਿਲਨਾ, ਨਾ ਮਿਲਨਾ ਜਿਵੇਂ ਆਪ ਜੀ ਦੇ ਚਿੱਤ ਵਿਚ ਹੈ।

ਸਿੰਘ। ਤਜਾਗ ਨ ਸਕਹਿੰ ਸਦਾ ਇਕ ਰੰਗ ॥ ੨ ॥ ਕਿਤਿਕ ਕਾਲ ਜਗ ਗੁਰ ਰਹਿ ਮੌਨ। ਕੇਸਜੋਂ ਦਿਯੋ ਨ ਉੱਤਰ ਕੌਨ[1]। ਪੁਨਹਿ ਭਵਿੱਖਜਤ ਸਕਲ ਬਿਚਾਰੀ। ਹੁਇ ਹੈ ਜਥਾ ਈਸ਼ ਗਤਿ ਭਾਰੀ ॥ ੩ ॥ ਸੋ ਬਿਚਾਰ ਕਰਿ ਚਿਤ ਮਹਿੰ ਨੀਕੋ।ਚਲਿਬੋ ਚਹਜੋ ਸੁ ਦਿਸ਼ਿ ਦਿੱਲੀ ਕੋ। ਤਿਸ ਦਿਨ ਪੁਨ ਜੇ ਮੁੱਖਜ ਮਸੰਦ। ਕਰੇ ਹਕਾਰਨਿ ਸੁਮਤਿ ਬਿਲੰਦ ॥੪॥ ਸਭਿਹਿਨਿ ਸੋਂ ਸ਼੍ਰੀ ਮੁਖ ਤੇ ਕਹਜੋ। 'ਗਮਨਿ ਬ੍ਰਿਤਾਂਤ ਕਥੈ ਚਿਤ ਲਹਜੋ[2]। ਪਰਣ ਅਡੋਲ ਹਮਾਰੋ ਏਹੀ। ਦਰਸ਼ਨ ਤੁਰਕ ਦੇਹਿੰ ਨਹਿੰ ਲੇਹੀ ॥੫॥ ਨ੍ਰਿਪ ਜੋ ਸਿੰਘ ਕੀ ਪ੍ਰੀਤਿ ਘਨੇਰੀ। ਬਿਨਤੀ ਕੀਨਿ ਬਖਾਨਿ ਬਡੇਰੀ।ਤਿਸਕੋ ਭਾਉ ਨ ਫੇਰਜੋ ਜਾਇ। ਅਨਿਕ ਉਪਾਇਨ ਪ੍ਰੇਮ ਬਢਾਇ ॥ ੬॥ ਤਿਸ ਕੋ ਦੂਤ ਨ ਛੂਛੈ ਫੇਰਹਿੰ। ਉਚਿਤ, ਜਾਇ[3] ਦਿੱਲੀ ਪੁਰਿ ਹੇਰਹਿੰ। ਕੈਸਿਹੁੰ ਬਨਹਿੰ ਤਹਾਂ ਸਭਿ ਸਹੀਐ। ਸੇਵਕ ਕੋ ਸੁ ਪ੍ਰੇਮ ਨਿਰਬਹੀਐ' ॥ ੭ ॥ ਇਮ ਸੁਨਿ ਕੈ ਮਸੰਦ ਸਮੁਦਾਏ। ਸ਼੍ਰੀ ਮਾਤਾਦਿ ਭਏ ਹਰਖਾਏ। 'ਮਨ ਬਾਂਛਤਿ ਸਭਿਹਿਨਿ ਕੋ ਭਇਉ। ਰਹਜੋ ਸੁਤ, ਇਸਥਿਰਤਾ ਲਇਉ[4] ॥ ੮ ॥ ਜੇ ਨਹਿੰ ਜਾਤਿ ਸ਼ਾਹੁ ਬਡ ਬਾਦੀ। ਕੋ ਜਾਨਹਿ ਕਜਾ ਕਰਤਿ, ਪ੍ਰਮਾਦੀ। ਕੀਰਤਪੁਰਿ ਬਸਿਬੋ ਮਹਿੰ ਭਯੋ।ਸੇਸੈ ਹੁਤੋ,ਕਹਤਿ ਬ੍ਰਿਧ ਸਬੈ॥੯॥ਅਬਿ ਰਸ ਰਹਜੋ,ਪੁਰੀ ਗਮਨੈ ਹੈਂ।ਤਹਿੰ ਭੀ ਜੋ ਸਿੰਘ ਨ੍ਰਿਪ ਸੁਰਿਝੈ[5]ਹੈ'॥ਏਤਜਾਦਿਕ ਆਪਸ ਮਹਿੰ ਕਹਿ ਕਹਿ। ਚਿਤ ਚਿਰ ਭਏ ਭਲੋ ਬਿਧਿ ਲਹਿ ਲਹਿ ॥੧੦॥ ਠਹਿਰੀ ਠੀਕ ਗਮਨ ਕੀ ਏਵ। ਸਰਬ ਸਰਾਹਹਿੰ ਸ਼੍ਰੀ ਗੁਰਦੇਵ। ਮਸਲਤ ਕਰਤਿ ਸੁ ਦਿਵਸ ਬਿਤਾਯੋ। ਤਜਾਰੀ ਕਰਨਿ ਹੇਤੁ ਹਿਤ ਲਾਯੋ ॥ ੧੧ ॥ ਭਈ ਪ੍ਰਭਾਤਿ ਕੀਨਿ ਇਸ਼ਨਾਨਾ। ਬਸਤ੍ਰ ਬਿਭੂਖਨ ਪਹਿਰੇ ਨਾਨਾ। ਸਭਾ ਬੈਠਿ ਬੁਲਵਾਯਹੁ ਦੂਤ। ਬੋਲੇ ਸ਼੍ਰੀ ਹਰਿਰਾਇ ਸਪੂਤ ॥ ੧੨ ॥ 'ਕਹਜੋ ਪ੍ਰੇਮ ਨ੍ਰਿਪ ਕੋ ਤੁੰ ਜਾਨਾ। ਯਾਂਤੇ ਗਮਨ ਕਰਨਿ ਹਮ

---

[1]ਕਿਸੇ ਨੂੰ ਕੋਈ ਉੱਤਰ ਨਾ ਦਿਤਾ। [2]ਕੋਸਾ ਚਿਤ ਵਿਚ (ਤੁਸਾਂ) ਜਾਣਿਆਂ ਹੈ। [3]ਯੋਗ ਹੈ ਕਿ ਜਾਕੇ। [4](ਬਾਦਸ਼ਾਹ ਨਾਲ) ਸੁਤ ਰਹਿਆ (ਤੇ ਕੀਰਤਪੁਰ ਦਾ) ਟਿਕਾਉ ਪ੍ਰਾਪਤ ਰਹੇਗਾ। [5]ਰਾਜਾ ਥਾਂ ਖੁਸ਼ ਹੋਵੇਗਾ। (ਅ) ਸੋਝੈਂ ਥੀ ਅਰਥ ਲਗਾਉਣ ਦਾ ਯਤਨ ਹੈਂਦਾ ਹੈ:—ਰਾਜੇ ਨੂੰ ਗੁਰੂ ਜੀ ਖੁਸ਼ ਕਰਨਗੇ। (ੲ) ਗੁਰੂ ਜੀ ਨੂੰ ਜਾ ਪਾਤਸ਼ਾਹ ਨੂੰ ਓਹ ਰਾਜੀ ਕਰੇਗਾ। (ਸ) (ਕੋਈ ਮੁਸ਼ਕਲ ਪਈ ਤਾਂ) ਰਾਜਾ ਸੁਲਝਦੇ ਹੈ=ਸੁਲਝਾਵੇਗਾ।

ਮਾਨਾ। ਪੁਰ ਮਹਿੰ ਪ੍ਰਵਿਸ਼ੇ ਮਿਲਿ ਹੈ ਜਬੈ[1]। ਬਿਨਤੀ ਸਹਿਤ ਨ ਕੁਛ ਕਹਿ ਤਬੈ[2] ॥ ੧੩ ॥ ਮਿਲਹਿੰ ਨ ਭੁਰਕ ਸਾਥ ਭਹਿੰ ਕਬਿਹੂੰ। ਹਮ ਇਹ ਬਾਤ ਕਹਤਿ ਲੇ ਅਬਿਹੂੰ। ਇਮ ਪੂਰਬ ਲਿਖਿ ਪਠਿ ਪਰਵਾਨਾ'। ਸੁਮਤਿਵੰਤਿ ਭੂਪਤਿ ਪਰਧਾਨਾ ॥ ੧੪ ॥ ਤਬਿ ਕਰ ਜੋਰੇ ਬਾਕ ਉਚਾਰਾ। 'ਸੁਨਹੁ ਗੁਰੂ ਜੀ ! ਮਹਦ ਉਦਾਰਾ। ਨ੍ਰਿਪ ਕੀ ਏਕ ਹਕਾਰਨਿ ਕਾਰ[3]। ਚਾਹਤਿ ਤੁਮਰੋ ਕਰਨੋ ਦਿਦਾਰ ॥ ੧੫ ॥ ਪੁਨ ਰਾਵਰ ਕੋ ਰਹਿ ਅਨੁਸਾਰੀ। ਨਹਿੰ ਕੈਸਿਹੁੰ ਹੋਵਹਿ ਭਕਰਾਰੀ[4]। ਇਹ ਤੋ ਪ੍ਰਥਮ ਮਤੋ ਤਿਸ ਕੇਰਾ। ਮਨ ਕਰਿ ਲਖਹੁ ਆਪਨੋ ਚੇਰਾ ॥ ੧੬ ॥ ਲਿਖਿ ਪਠਿਹੋਂ ਅਬਿ ਕਹੇ ਤੁਮਾਰੇ। ਦ੍ਰਿਢ ਮਤ ਹੁਇ ਹੈ ਜਥਾ ਉਚਾਰੇ। ਸ਼ਰਧਾਲੂ ਭੂਪਤਿ ਕਹੁ ਜਾਨਹੁ।ਹਿਤ ਕਰਤਾ ਨਿਜ ਬੁਧਿ ਮਤ[5] ਮਾਨਹੁ[6]॥ ੧੭ ॥ ਇਮ ਸਤਿਗੁਰ ਕੀ ਮਰਜ਼ੀ ਲਖਿਕੈ। ਪਠਨੋ ਬ੍ਰਿਤਾਂਤ ਸਕਲ ਹੀ ਲਿਖਿਕੈ। 'ਤੁਮਰੋ ਪ੍ਰੇਮ ਜਾਨਿ ਭੇ ਤਮਾਰ। ਮਿਲਹੁ ਇਨਹਿ ਜਬਿ, ਰਹੁ ਅਨੁਸਾਰਿ॥ ੧੮॥ ਜਨੋਂ ਮਨ ਹੋਇ, ਸੁ ਮੁਖ ਤੇ ਕਹੀਐ। ਜੋ ਮੁਖ ਕਹਹਿੰ ਸੁ ਮਨ ਥਿਰ ਰਹੀਅਹਿ।ਸਭਿ ਘਟ ਘਟ ਕੇ ਜਾਨਨ ਹਾਰੇ। ਹੈਰਹਿੰ ਕਪਟ ਤ ਸ੍ਰਾਪ ਉਚਾਰੇਂ ॥ ੧੯ ॥ ਅਪਨੋ ਭਲੋ ਜਾਨੀਅਹਿ ਜੈਸੇ। ਇਨ ਕੇ ਸਾਥ ਬਰਤੀਅਹਿ ਤੈਸੇ। ਸ਼ਾਹੁ ਨਿਕਟਿ ਜੋ ਤੁਮ ਪੂਨ ਠਾਨਾ। ਲਜਾਵਨਿ ਸ਼੍ਰੀ ਗੁਰ ਕੋ ਇਸਥਾਨਾ ॥ ੨੦ ॥ ਤੋਹਿ ਭਾਗ ਤੇ ਪੂਰਨ ਭਇਊ। ਕੋ ਦਿਨ ਮਹਿੰ ਪਹੁੰਚਹਿੰ ਸੰਗ ਲਇਊ'। ਇੱਛਾਦਿਕ ਲਿਖਿ ਭੇਜਨੋ ਨ੍ਰਿਪ ਪਹਿ।ਪਠਿ ਕਰਿ ਹਰਖ ਭਯੋ ਅਤਿ ਉਰ ਮਹਿੰ ॥ ੨੧ ॥ ਜਬਿ ਕੋ ਪਠਨੋ ਹਕਾਰਨਿ ਗੁਰ ਕੋ।ਮਿਟਨੋ ਨ ਫਿਕਰ ਭੂਪ ਕੇ ਉਰ ਕੋ। ਨਿਸ਼ਚੈ ਜਾਨਨੋ ਆਵਹਿੰ ਇਹਾਂ। ਜਨੁ ਜਲ ਮਿਲਨੋ ਚਹਿਤਿ ਤਰੁ ਮਹਾਂ[7]॥੨੨॥ ਅਧਿਕ ਤਿਹਾਵਲ ਕੋ ਬਨਵਾਇ।ਕਰਿ ਅਰਦਾਸ ਦੀਨਿ ਬਿਠਵਾਇ। ਬਧੀ ਲਾਲਸਾ ਹੇਰਨਿ ਕੇਰੀ।ਮਿਲੇ ਨੀਰ ਜਨੁ ਲਤਾ[8] ਬਡੇਰੀ ॥੨੩॥ਕਰਤਿ ਪ੍ਰਤੀਖਨਿ ਕਬਿਖੁਰਿ ਆਵਹਿੰ।ਬਾਰਬਾਰ ਲਿਖ ਪੱਤ੍ਰ ਪਠਾਵਹਿ। ਬਿਨੈ ਲਿਖੀ ਪਹੁੰਚੇ ਗੁਰ ਪਾਸ। ਅਧਿਕ ਬਧਾਵਹਿ ਪ੍ਰੇਮ ਪ੍ਰਕਾਸ਼ ॥ ੨੪ ॥ ਨ੍ਰਿਪ ਕੋ ਦੂਤ ਨਿਕਟਿ ਨਿਤ ਜਾਇ। ਚਲਿਨ ਹਿਤ ਅਰਦਾਸ ਕਰਾਇ।

[1]ਪ੍ਰਵੇਸ਼ ਕੀਤਿਆਂ ਜਦੋਂ (ਰਾਜਾ) ਮਿਲੇ (ਸਾਨੂੰ) ...। [2]ਨਾਂ ਕਹੇ (ਸ਼ਾਹ ਨੂੰ ਮਿਲਣ ਬਾਬਤ)। [3]ਰਾਜਾ ਦਾ ਮੱਦਦੇ ਦਾ ਕੰਮ ਇਕੋ ਹੀ ਹੈ। [4]ਝਗੜਾ ਕਰਨ ਵਾਲਾ। [5]ਬੁਧੀਵਾਨ। [6]ਅਤੀ ਚਾਹੁੰਦੇ ਬ੍ਰਿਛ ਨੂੰ ਮਾਨੋ ਜਲ ਮਿਲਿਆ। [7]ਵਿਛ।

ਅਨਿਕ ਪੁਕਾਰਨਿ ਕੋ ਕਹਿ ਬੈਨ।'ਕਰਹੁ ਕ੍ਰਿਪਾ ਸਤਿਗੁਰ ਸੁਖਦੈਨ!'॥੨੫॥
ਸਭਿ ਅਸਵਾਰੀ ਹਾਜ਼ਰ ਕਰੀ।ਰੁਚਿਰ ਪਾਲਕੀਨਗ ਗਨ ਜਰੀ।ਸੀਛਤਿ* ਹੈਂ ਕਹਾਰ ਜਿਸ ਲਾਗੇ। ਚਲਹਿੰ ਉਠਾਇ ਜਾਹਿੰ ਜਨੁ ਭਾਗੇ ॥ ੨੬ ॥
ਸੁੰਦਰ ਸਨੰਦਨ ਸ਼ਕਲ ਸੁਹਾਵਨਿ। ਮਖਮਲ ਕੋ ਉਛਾਰ ਕਿਯ ਪਾਵਨਿ। ਜ਼ਰੀਦੋਜ਼ ਚਮਕਾਹਿੰ ਸਿਤਾਰੇ।ਜਨੁ ਅਸਮਾਨ ਬਿਖੈ ਦੁਤਿ ਭਾਰੇ॥੨੭॥ਚਾਰ ਚੱਕ੍ਰ[2] ਤੇ ਸ਼ਬਦ ਗੰਭੀਰ। ਜਨੁ ਘਨੁ ਘੋਖਤਿ[3] ਸਹਤ ਸਮੀਰ[4] । ਬਲੀ ਤੁਰੰਗ ਸੰਗ ਜਿਸ ਲਾਗੇ। ਸਹਿਤ ਬਿਭੂਖਨ ਜਿਨ ਦੁਤਿ ਜਾਗੇ ॥ ੨੮ ॥
ਦਿਨਪ੍ਰਤਿ ਸੰਗਤਿ ਦੇਸ਼ ਬਿਦੇਸ਼। ਹੋਹਿ ਆਗਮਨਿ ਭੀਰ ਵਿਸੇਸ਼। ਯਾਂਤੇ ਤਜਾਰ ਭਏ ਰਹਿ ਜਾਇੰ। ਇਮ ਬਾਸੁਰ ਕੁਛ ਦਏ ਬਿਤਾਇ ॥ ੨੯ ॥
ਨਹਿੰ ਅਵਕਾਸ਼ ਚਲਨਿ ਕੋ ਪਾਵੈਂ। ਦੌਰ ਦੌਰ ਇਕ ਦੁਇ ਨਰ ਆਵੈਂ। ਆਇ ਆਇ ਸੋ ਕਹੈਂ ਅਗਾਊ। 'ਗੁਰ ਜੀ ! ਸੰਗਤਿ ਹੈ ਸਮੁਦਾਊ ॥੩੦॥
ਹਮ ਦਸ ਕੋਸ ਛੋਰਿ ਕਰਿ ਆਏ।ਕੋ ਕਹਿ ਬੀਸ ਕੋਸ ਪਰ ਛਾਏ[5]।ਕੋ ਤਿਨ ਤੇ ਪੀਛੈ ਬਹੁ ਆਵਤਿ । ਸਿੱਖਨ ਹਜ਼ਾਰਹੁੰ ਭੇਟਨਿ ਲਾਵਤਿ ॥ ੩੧ ॥
ਕੋ ਦੱਖਣ ਦਿਸ਼ਿ ਤੇ ਚਲਿ ਆਇ।ਕੋ ਪਸ਼ਚਮ ਤੇ ਦਰਸ਼ਨ ਚਾਇ।ਉੱਤਰ ਪੂਰਬ ਦੇਸ਼ ਘਨੇਰੇ । ਚਲੇ ਆਇੰ, ਕੋ ਗਿਨਹਿ ਬਡੇਰੇ' ॥ ੩੨ ॥
ਨ੍ਰਿਪ ਕੋ ਦੂਤ ਕਹਤਿ ਹਿਤ ਤਜਾਰੀ ।ਪਠਹਿ ਦੂਤ, ਉਤ ਸੰਗਤਿ ਭਾਰੀ[6]। ਨਿਤ ਪ੍ਰਤਿ ਭੀਰ ਸੁ ਹੋਹਿ ਨਵੀਨ।ਦਰਸਹਿੰ ਦਰਸ਼ਨ ਗੁਰੂ ਪ੍ਰਬੀਨ॥੩੩॥
ਇਮ ਕੈਤਿਕ ਦਿਨ ਬੀਤ ਗਏ ਹੈਂ । ਦੂਤ ਕਹੇ ਪੁਨ ਤਜਾਰ ਭਏ ਹੈਂ।ਸ਼੍ਰੀ ਗੁਰ ਨਾਨਕ ਰਿਦੇ ਧਿਆਏ। ਕੀਰਤਿਪੁਰਿ ਤੇ ਪੁਨ ਨਿਕਸਾਏ ॥ ੩੪ ॥
ਸਿਖ ਸੇਵਕ ਚਾਲੇ ਸਮੁਦਾਏ। ਚਹਿਯ ਜਿ ਵਸਤੁ ਬ੍ਰਿੰਦ ਉਠਾਏ। ਤੰਬੂ ਗਨ ਕਨਾਤ ਸ਼ਮਿਯਾਨੇ। ਲਾਦੇ ਉਸ਼ਟਰ[7] ਭਾਰ ਸੁ ਪਾਨੇ॥੩੫॥ਕੁਛਕ ਸੈਨ ਗਮਨੀ ਗੁਰ ਸੰਗ। ਬਸਤ੍ਰ ਬਸਤ੍ਰ ਮਹਿੰ ਸ਼ੁਭਤਿ ਸੁਰੰਗ। ਭਯੋ ਕੂਚ ਧੌਂਸਾ ਧੁੰਕਾਰਜੋ। ਬਲੀ ਤੁਰੰਗਮ ਦਲ ਸ਼ਿੰਗਾਰਜੋ ॥ ੩੬ ॥ ਫਰਰਾ ਛੁਟਜੋ ਚਾਰੁ ਨੀਸਾਨ ।ਚਲਜੋ ਅਗਾਊ ਸ਼ੁਭਤਿ ਮਹਾਨ।ਛਿਛਾ ਕਰਿ ਕੀਰਤਿ ਪੁਰਿ ਚਾਲੇ। ਲੀਨਸਿ ਸੰਗ ਸਮਾਜ ਬਿਸਾਲੇ ॥ ੩੭ ॥ ਨਹੀਂ ਆਵਨੋ ਪੁਨ ਇਸ ਥਾਨੇ। ਇਕ ਸਤਿਗੁਰਿ ਹੀ ਉਰ ਮਹਿੰ ਜਾਨੇ। ਅਪਰ ਕੌਨ ਗਤਿ

[1]ਸ਼ਿੰਘੇ ਹੋਏ। [2]ਚੱਕਾਂ ਪਹੀਆਂ। [3]ਗੱਜਦਾ ਹੈ ਬੱਦਲ ਮਾਨੋ। [4]ਵਾਯੂ ਨਾਲ । [5]ਟਿਕੇ ਹੋਏ ਹੁਨ। [6]ਉਧਰ ਭਾਰੀ ਸੰਗਤ ਭੇਜਣੀ ਹੈ। [7]ਊਠ। *ਪਾ:-ਛੀ ਸਤ।

ਜਾਨਹਿ ਗੁਰ ਕੀ।ਜਿਸ ਲਖਿ ਚਲੋ ਤੁਰਕ ਦਿਸ਼ਿ ਪੁਰਿ ਕੀ'॥੩੮॥ਨ੍ਰਿਪ ਕੋ ਦੂਤ ਸੰਗ ਤਬਿ ਚਾਲਾ। ਕੀਨਿ ਸਪੂਰਨ ਕਾਜ ਬਿਸਾਲਾ। ਉਰ ਮੈਂ ਹਰਖ ਭਰਜੋ ਗੁਰ ਧਨਾਵਤਿ। ਪੂਰਬ ਦਿਸ਼ਿ ਮੁਖ ਕਰਿ ਮਗ ਜਾਵਤਿ ॥ ੩੯ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਰਾਸਿ ਤਾਸੇ 'ਸ਼੍ਰੀ ਹਰਿ ਕ੍ਰਿਸ਼ਨ ਗਮਨ' ਪ੍ਰਸੰਗ ਕਥਨੰ ਨਾਮ ਥਸਟ ਤ੍ਰਿੰਸਤੀ ਅੰਸੁ ॥ ੩੬ ॥

੩੭. [ਸੰਗਤਾਂ ਦੇ ਮੇਲੇ]।

ਦੋਹਰਾ ॥ ਕੀਰਤਪੁਰਿ ਤੇ ਸਤਿਗੁਰੂ ਪ੍ਰਿਥਮ ਸਿਵਰ ਕੋ ਕੀਨਿ। ਨਿਸਾ ਬਸੇ ਬਿਸ੍ਰਾਮ ਕੈ ਪੁਨ ਪ੍ਰਭਾਤਿ ਕੋ ਚੀਨ॥੧॥ਚੌਪਈ॥ਚਲਿਬੇ ਕਹੁ ਭਯਾਰ ਜਬਿ ਭਏ। ਲੰਮੇ ਦੇਸ਼ਨਿ ਕੇ ਸਿਖ ਅਏ। ਮਸਤਕ ਟੇਕਤਿ ਅਰਜ਼ ਗੁਜ਼ਾਰੀ। 'ਗੁਰ ਜੀ! ਸੰਗਤਿ ਆਵਤਿ ਭਾਰੀ॥੨॥ਦਰਸ਼ਨ ਕਰਿ ਸਿਖ ਜੋ ਘਰ ਜਾਤੇ। ਤਿਨਹੁੰ ਸੁਨਾਵਨਿ ਕੀਨੀ ਬਾਤੇਂ।–ਸਤਿਗੁਰ ਹੈਂ ਤਿਆਰ ਉਤ ਜਾਨੇ–। ਸੁਨਿ ਕਰਿ ਮਾਰਗ ਅਧਿਕ ਪਯਾਨੇ ॥ ੩ ॥ ਸ਼ੁਮਤਿ ਭਏ ਜਹਿੰ ਗਮਨਜੋਂ ਜਾਈ। ਦਰਸ ਲਾਲਸਾ ਰਿਦੈ ਬਧਾਈ। ਇਸਤ੍ਰੀ ਪੁਰਖ ਬ੍ਰਿੱਧ ਗਨ ਬਾਲ। ਆਵਤਿ ਚਾਲੇ ਸ਼ੁਮਤਿ ਬਿਸਾਲ॥੪॥ਸਭਿ ਮਿਲਿ ਹਮ ਕੋ ਪਠਜੋ ਅਗਾਰੀ। ਦਰਸ ਦੇਹੁ ਗੁਰ ਥਿਰਤਾ ਧਾਰੀ। ਨਿਜ ਸੰਗਤਿ ਪਰ ਕਰੁਨਾ ਕੀਜੈ। ਮਗ ਬਿਸਾਲ ਆਏ ਲਖਿ ਲੀਜੈ ॥ ੫ ॥ ਚਲਤਜੋਂ ਮਿਲਜੋ ਜਾਇ ਨਹਿੰ ਕਜੋਂਹੂੰ। ਉਤਲਾਵਤਿ ਚਾਲਤਿ ਮਗ ਜਜੋਂਹੂੰ।ਸੰਗਤਿ ਥਕਤਿ ਜਾਨਿ ਥਿਰ ਰਹੀਅਹਿ। ਬਿਰਦ ਸਹਾਇਕ ਸੇਵਕ ਲਹੀਅਹਿ' ॥੬॥ ਸ੍ਰੀ ਹਰਿਕ੍ਰਿਸ਼ਨ ਗੁਰੂ ਗਤਿ ਦਾਨੀ। ਸੁਨਿ ਸੰਗਤਿ ਕੀ ਬਿਨੈ ਮਹਾਨੀ।–[2] ਭਏ ਥਕਤਿ ਥਿਰਤਾ ਕਹੁ ਧਾਰੇ। ਦੇਤਿ ਕਾਮਨਾ ਸੰਗਤਿ ਪਯਾਰੇ[2] !–॥ ੭ ॥ ਤਿਹਠਾਂ ਰਾਖਜੋ ਸਿਵਰ ਮੁਕਾਮ।ਬਾਲ ਆਰਬਲ ਗੁਨ ਗਨ ਧਾਮ। ਅਗਲੇ ਦਿਵਸ ਸੰਗਤਾਂ ਆਈ। ਤ੍ਰਿਖਤਿ ਧੇਨੁ ਜਨੁ ਜਲ ਹਿਤ ਧਾਈ॥੮॥ ਬੈਠੇ ਸਤਿਗੁਰ ਲਾਇ ਦਿਵਾਨ।ਦਰਸਹਿ ਸੰਗਤ ਬੰਦਨ ਠਾਨਿ।ਅਨਿਕਉ ਪਾਇਨ ਕੋ ਅਰਪਾਵੈਂ।ਹੁਇ ਠਾਢੇ ਅਰਦਾਸ ਕਰਾਵੈਂ॥੯॥'ਅਮਕੀ ਮੋਹਿ ਕਾਮਨਾ ਪੂਰੀ'। ਕੋ ਕਹਿ'ਕਰੇ ਬਿਘਨ ਗਨ ਦੂਰੀ[3]'।ਕੋ ਕਹਿ'ਸਤਿਗੁਰ ਮੁਝ ਸੁਤ ਦੀਜੋ'। ਕੋ ਕਹਿ 'ਮਮ ਧਨ ਧਾਮ ਭਰੀਜੋ' ॥ ੧੦ ॥ ਕੋ ਕਹਿ 'ਤਨ ਕੋ ਕਸ਼ਟ

---

[1]ਤੁਰਕ ਦੀ ਪੁਰੀ (ਦਿੱਲੀ) ਵਲ। [2](ਸੰਗਤ ਦੀ ਬਿਨੈ ਜੋ ਸਤਿਗੁਰੂ ਜੀ ਨੇ ਸ਼ਮਝੀ ਸੀ ਇਹ ਸੀ:–) ਕਾਮਨਾ ਪੂਰਨ ਕਰਨ ਵਾਲੇ ਤੇਂ ਸੰਗਤ ਦੇ ਪਿਆਰੇ (ਸਤਿਗੁਰੂ ਜੀਓ !) (ਸੰਗਤ) ਥੱਕੀ ਹੋਈ ਹੈ (ਆਪ) ਠਹਿਰ ਜਾਓ। [3](ਮੇਰੇ) ਸਾਰੇ ਵਿਘਨ ਦੂਰ ਕੀਤੇ ਹਨ।

ਬਿਦਾਰਥੁ[1] ਕੋ ਕਹਿ ਛੱਡ ਅਬ ਨਿਰਵਾਰਹ"। ਅਨਿਕ ਕਾਮਨਾ ਇਸ ਤੇ ਆਦਿ।ਜਾਚਤਿ ਗੁਰ ਤੇ "ਹੁਰ ਅਹਿਲਾਦਿ।੧੧॥ਧਰਿਧਰਿਰਿਦੈ ਕਾਮਨਾ ਜੈਸੀ। ਦਰਸਹਿ, ਸਤਿਗੁਰ ਪੂਰਹਿ ਤੈਸੀ। ਸੱਤਜਨਾਮ ਕਹ ਜਾਚਤਿ ਕੋਈ। ਪਦਪੰਕਜ ਪ੍ਰੇਮੀ ਉਰ ਜੋਈ ॥ ੧੨ ॥ ਸ੍ਰੀ ਹਰਿਕ੍ਰਿਸ਼ਨ ਕ੍ਰਿਪਾ ਜਬ ਦੇਖਿ। ਦਾਸਨਿ ਬਾਂਛਤਿ ਦੇਹਿ ਅਲੇਖ। ਜਥਾ ਜੋਗ ਦੀਨੋ ਸਿਰੁਪਾਇ। ਪਾਇ ਪ੍ਰਸਾਦਿ[2] ਧਰਹਿੰ ਉਰ ਭਾਇ।੧੩॥ਸੰਗਤਿ ਬਿਦਾ ਕੀਨਿ ਸਮੁਦਾਈ। ਸਾਦਰ ਸਭਿ ਕੋ ਰਖਿ ਕਰਿ ਭਾਈ। ਆਪ ਗੁਰ ਪੁਰਬ ਮੁਖ ਕੀਨਾ। ਪਹੁੰਚਨਿ ਹਿਤ ਪੁਰਿ[3] ਮਾਰਗ ਲੀਨਾ ॥ ੧੪ ॥ ਤਿਸ ਦਿਨ ਗਮਨੇ ਗਏ ਅਗਾਰੀ। ਕੀਨਹੁ ਸਿਵਰ ਨਿਸਾ ਸੁਖ ਭਾਰੀ। ਖਾਨ ਪਾਨ ਕਰਿ ਸੁਪਤੇ ਸਭਿ ਹੂੰ। ਭਈ ਪ੍ਰਭਾਤਿ ਭਜਾਰ ਭੇ ਭਥਿਹੂੰ ॥ ੧੫ ॥ ਮਾਰਗ ਚਲੇ ਜਾਹਿ ਸਮੁਦਾਈ। ਜਗ ਗੁਰ ਕੋ ਬੰਦਹਿੰ ਸਿਰ ਨਾਈ।ਤਿਸ ਦਿਨ ਪੁਨਹਿੰ ਸਿੱਖਨ ਕੁਛ ਆਏ। ਬੰਦਤਿ ਪਾਇਨਿ ਥਾਕ ਸੁਨਾਏ ॥ ੧੬ ॥ 'ਕਾਬਲ ਅਰੁ ਪਸ਼ੌਰ ਕਸ਼ਮੀਰ। ਇੱਛਜਾਦਿਕ ਦੇਸ਼ਨਿ ਨਰ ਭੀਰ। ਸੰਗਤਿ ਆਵਤਿ ਕਈ ਹਜ਼ਾਰ। ਦਰਸ਼ਨ ਰਾਵਰਿ ਚਾਹਿੰ ਉਦਾਰ ॥ ੧੭ ॥ ਲਾਘਵ ਕਰਤਿ ਪੰਥ ਮਹਿੰ ਆਵਤਿ। ਸੁਨੀ ਤੁਮਾਰੀ ਸੁਧਿ ਉਰ ਜਾਵਤਿ। ਧਾਂਤੇ ਮਾਰਗ ਚਲਹਿੰ ਬਿਸਾਲਾ। ਇਕ ਦਿਨ ਟਿਕੋ, ਮਿਲਹਿੰ ਤੁਮ ਨਾਲਾ' ॥ ੧੮ ॥ ਸੁਨਿ ਸਤਿਗੁਰ ਪੁਨਿ ਕੀਨਿ ਮੁਕਾਮੂ। ਲਖਿ ਸੰਗਤਿ ਕੋ ਪ੍ਰੇਮ ਭਿਰਾਮੂ। ਕਰਤਿ ਪ੍ਰਤੀਛਨ[4] ਦਰਸ਼ਨ ਦੈਨ। ਕਰੁਨਾ ਭਰੇ ਰਸੀਲੇ ਨੈਨ ॥ ੧੯ ॥ ਦਿਵਸ ਆਗਲੇ ਸੰਗਤਿ ਆਈ। ਗਾਵਹਿੰ ਸ਼ਬਦ ਪ੍ਰੇਮ ਅਧਿਕਾਈ। ਬਜਹਿ ਮ੍ਰਿਦੰਗ ਸਤਾਰ ਦੁਤਾਰੇ। ਪਾਇ ਰਾਗ ਧੁਨਿ ਊਚ ਉਚਾਰੇ॥ ੨੦ ॥ ਸਤਿਗੁਰ ਬੈਠੇ ਲਾਇ ਦਿਵਾਨ। ਝੂਲਤਿ ਝੰਡਾ ਝਮਕ ਮਹਾਨ। ਚਵਰ ਢੁਰਾਵਤਿ ਚਾਰੁ ਚੰਦੋਵਾ। ਬਾਜਤਿ ਨੌਬਤ ਨਾਦਤਿ ਹੋਵਾ ॥ ੨੧ ॥ ਅਰਪਨਿ ਲਗੇ ਉਪਾਇਨ ਬ੍ਰਿੰਦ। ਦਰਬ ਚਢਾਯਹੁ ਝਪੈ ਬਿਲੰਦਾਹਾਥ ਜੋਰਿ ਅਰਦਾਸ ਕਰੰਤੋ।ਨਿਜ ਨਿਜ ਕਾਮਨ[5] ਸਗਲ ਕਹੰਤੋ ॥ ੨੨ ॥ ਜਥਾ ਜੋਗ ਸਤਿਗੁਰ ਸਭਿ ਕਈ। ਸੰਗਤ ਕਉ ਬਿਦਾਇਗੀ ਦਈ। ਅਪਰ ਕਹੋਂ ਕਹਿ ਲਗਿ ਬਿਵਹਾਰ। ਸਤਿਗੁਰ ਅਰੁ ਸਿੱਖਨਿ ਕੀ ਕਾਰ ॥ ੨੩ ॥ ਪੁਨ ਸਤਿਗੁਰ ਮਾਰਗ ਚਲਿ ਪਰੇ। ਇਕ ਦੁਇ

[1]ਕ੍ਰਿਪਾ ਨੂੰ ਪਾ ਕੇ। [2]ਭਾਵ ਇੱਛੀ ਦਾ। [3]ਉਡੀਕ। [4]ਕਾਮਨਾ, ਮਨੋਰਥ।

ਦਿਵਸ ਅਗਾਰੀ ਤੁਰੇ।ਚਲਤਿ ਚਲਤਿ ਆਏ ਤਿਸ ਥਾਏ।ਜਹਿੰ ਪੰਜੋਖਰਾ ਗ੍ਰਾਮ ਸੁਹਾਏ ॥ ੨੪ ॥ ਡੇਰਾ ਕਰਨੋ ਆਇ ਕਰਿ ਜਬੈ। ਸਿੱਖ ਬਿਦੇਸ਼ੀ ਪਹੁੰਚਨੋ ਤਬੈ । ਖਰੇ ਹੋਇ ਅਰਦਾਸ ਉਚਾਰੀ। 'ਗੁਰ ਜੀ ! ਸੰਗਤਿ ਆਵਤਿ ਭਾਰੀ ॥ ੨੫ ॥ ਇਕ ਦਿਨ ਇਹਾਂ ਮੁਕਾਮ ਕਰੀਜੈ। ਪ੍ਰੇਮੀ ਸਿੱਖਨਨਿ ਦਰਸ਼ਨ ਦੀਜੈ'।ਸੁਨਿ ਸ਼੍ਰੀ ਸਤਿਗੁਰਦਿਏ ਬਿਚਾਰੀ।–ਨਿਭਪ੍ਰਤਿ ਸੰਗਤਿ ਪਹੁੰਚਤਿ ਭਾਰੀ ॥ ੨੬ ॥ ਹਮ ਕੋ ਗਮਨਤਿ ਸੁਨਿ ਬਹੁ ਧਾਵਹਿੰ। ਮਾਰਗ ਬਿਖੈ ਸ਼ੁਮਤਿ ਅਕੁਲਾਵਹਿੰ। ਯਾਂਤੇ ਕੁਛ ਉਪਾਇ ਅਸ ਕੀਜੈ। ਸਭਿ ਸਿੱਖਨਨਿ ਕਹਿ ਬਾਕ ਥਿਰੀਜੈ–॥ ੨੭ ॥ਇਤਨੇ ਮਹਿੰ ਜੋ ਸਿੰਘ ਕੋ ਦੂਤ। ਆਯੋ ਜਹਿੰ ਬੈਠੇ ਗੁਰ ਪੂਤ[1]। ਨਮਸਕਾਰ ਕਰਿ ਬੈਸਨੋ ਪਾਸ। ਹਾਥ ਬੰਦਿ ਬੋਲਨੋ ਅਰਦਾਸ ॥੨੮॥ 'ਕੀਰਤਪੁਰਿ ਤੇ ਜਬਿ ਨਿਕਸਾਏ। ਕੇਤਿਕ ਦਿਵਸ ਮੁਕਾਮ ਬਿਤਾਏ।ਇਸ ਪ੍ਰਕਾਰ ਪਹੁੰਚਹਿੰ ਕਬਿ ਜੈ ਕੈ।ਮਗ ਮਹਿੰ ਦਿਹੁ ਬਹੁ ਕਾਲ ਬਿਤੈ ਕੈ ॥ ੨੯ ॥ ਚਹੁੰਦਿਸ਼ਿ ਕੀ ਗਨ ਸੰਗਤਿ ਆਵੈ। ਸਭਿ ਦਰਸ਼ਨ ਚਿਤ ਚਾਹਤਿ ਧਾਵੈ । ਕਰਹੁ ਉਪਾਉ ਆਪ ਕੋ ਐਸੇ। ਮਗ ਮਹਿੰ ਬਹੁ ਦਿਨ ਬਿਤਹਿੰ ਨ ਜੈਸੇ'।॥ ੩੦ ॥ ਸੁਨਿ ਸਤਿਗੁਰ ਨੇ ਧੀਰਜ ਦੀਨਨੋ।'ਇਮ ਹੀ ਕਰਹਿੰ ਜਥਾ ਤੁਮ ਚੀਨਨੋ'। ਉਤਰਨੋ ਹੁਤੋ ਜਹਾਂ ਸਭਿ ਡੇਰਾ। ਤਹਿੰ ਸਿਕਤਾ[2] ਥਲ ਸੁੰਦਰ ਹੇਰਾ ॥੩੧॥ ਸ਼੍ਰੀ ਸਤਿਗੁਰ ਚਲਿ ਤਿਸ ਥਲ ਬੈਸੇ। ਖੇਲਨਿ ਲਗੇ ਅਪਰ ਸਿਸ ਜੈਸੇ[3]। ਸਹਿਤ ਬਿਭੂਖਨ ਕੋਮਲ ਹਾਥ। ਸ਼ੁਭ ਕੰਚਨ ਕੇ ਹੀਰਨਿ ਸਾਥ ॥ ੩੨ ॥ ਸਿਕਤਾ ਲਗੇ ਸਕੇਲਨਿ ਰਾਸ। ਪਸਰਨੋ ਪਰਨੋ ਪ੍ਰਿਥੀ ਚਹੁੰ ਪਾਸ।ਇਤ ਉਤ ਹਾਥ ਚਲਾਇ ਚਲਾਇ। ਕਰਨੋ ਢੇਰ ਓਚੋ ਤਿਸ ਥਾਇੰ ॥ ੩੩ ॥ ਚਹੁੰਦਿਸ਼ਿ ਤੇ ਨਿਜ ਕਰ ਸੋਂ ਪੂਰਤਿ। ਇਕ ਸਮ ਕਰਨੋ ਦਾਸ ਗਨ ਹੇਰਤਿ। ਜਾਨਹਿੰ ਬਾਲਕ ਲੀਲ੍ਹਾ ਕਰਿਹੀਂ। ਕੌ ਬੈਠੋ ਕੌ ਖਰੋ ਨਿਹਰਿਹੀ ॥ ੩੪ ॥ ਸਿਕਤਾ ਢੇਰ ਲਾਇ ਗੁਰ ਕਹੈਂ। 'ਜੋ ਸਿਖ ਹਮ ਕੋ ਹੇਰਨੋ ਚਹੈ। ਸੋ ਇਸ ਥਾਨ ਲਗੋ ਚਲਿ ਆਇ। ਕਰਹਿ ਭਾਵਨਾ ਸੀਸ ਨਿਵਾਇ ॥ ੩੫ ॥ ਲਖਾਇ ਉਪਾਇਨ ਜੋ ਹਮ ਕਾਰਨ। ਅਰਪਹਿ ਇਹਾਂ ਹੋਹਿੰ ਦੁਖ ਟਾਰਨਿ। ਖਰੋ ਹੋਇ ਅਰਦਾਸ ਕਰਾਵੈ। ਸੋ ਨਰ ਹਮਰੇ ਪਾਸ ਪੁਚਾਵੈ ॥ ੩੬ ॥ ਨਿਸ਼ਚਾ ਧਰਹਿ ਇਹਾਂ ਲਗਿ ਆਇ। ਆਗੈ ਧਰਹਿ ਨਹੀਂ ਪੁਨ ਪਾਇ[4]। ਜੋ ਹਮ

[1]ਪਵਿਤ੍ਰ। [2]ਰੇਤ। [3]ਹੋਕਰਾ ਬਾਲਕਾਂ ਵਾਂਗ। [4]ਚਰਨ, ਪੈਰ।

ਦਰਸ਼ਨ ਲਾਭ ਬਿਸਾਲੇ। ਇਸ ਥਲ ਦਰਸੇ ਲਹਹਿ ਸੁਖਾਲੇ ॥ ੩੭ ॥ ਹਮਰੀ ਆਗਯਾ ਕਉ ਇਮ ਜਾਨੈਂ। ਇਸ ਥਲ ਤੇ ਨਹਿੰ ਅੱਗੁ ਪਯਾਨੈ। ਜਿਮ ਹਮ ਸੋਂ ਮਿਲਿ ਪ੍ਰੇਮ ਬਢਾਇ। ਤਿਮ ਇਸ ਥਲ ਤੇ ਫਲ ਕੋ ਪਾਇ' ॥ ੩੮ ॥ ਗਨ ਸਿੱਖਨਿ ਸੁਖ ਦੈਬੇ ਕਾਰਨ। ਸਭਿਨਿ ਸੁਨਾਵਤਿ ਕੀਨਿ ਉਚਾਰਨਿ। ਇਕ ਨਿਸ਼ਾਨ ਤਹਿੰ ਖਰੋ ਕਰਾਇ।ਕੁਛਕ ਸਿੱਖ ਤਿਸ ਥਾਨ ਟਿਕਾਇ ॥ ੩੯ ॥ ਇਮ ਸਤਿਗੁਰ ਜਥਿ ਕੀਨਿ ਬਖਾਨੀ। 'ਧੰਨ ਧੰਨ' ਕਹਿ ਸਭਿ ਨਰ ਥਾਨੀ। ਤਿਸ ਦਿਨ ਕਰਿ ਮੁਕਾਮ ਤਹਿੰ ਰਹੋ। ਕਰਹਿੰ ਕ੍ਰਿਪਾ ਸਿੱਖਨਨਿ ਦੁਖ ਦਹੋ ॥ ੪੦ ॥ ਤਬਿ ਸੰਗਤਿ ਗਨ ਪਹੁੰਚੀ ਆਇ। ਦੇਖਤਿ ਸਿਵਰ ਰਿਦੇ ਹਰਖਾਇ।ਸ਼੍ਰੀ ਸਤਿਗੁਰ ਸਭਿ ਅੰਤਰਜਾਮੀ। ਕਰੈ ਨਿਹਾਲ ਦਰਸ ਦੇ ਸ੍ਵਾਮੀ ॥ ੪੧ ॥ ਭਾਉ ਜਾਨਿ ਕਰਿ ਸੰਗਤਿ ਕੇਰਾ। ਰਾਖਨੋ ਗੁਰ ਮੁਕਾਮ ਨਿਜ ਡੇਰਾ। ਪਾਛਲ ਪਹਿਰ ਲਗਾਇ ਦਿਵਾਨ। ਬੈਠੇ ਸਤਿਗੁਰ ਸੁੰਦਰ ਥਾਨ ॥ ੪੨ ॥ ਸਭਿ ਸੰਗਤਿ ਕੋ ਦਰਸ਼ਨ ਦੀਨਸਿ।ਪੁਰਿ ਕਾਮਨਾ ਸਿੱਖਨਨਿ ਕੀਨਸਿ। ਜਥਾ ਜੋਗ ਪੁਰਬਲੀ ਰੀਤਿ। ਸਕਲਕਰੀ ਹਰਖਾਇ ਸੁ ਚੀਤ ॥ ੪੩ ॥ ਦੋਹਰਾ ॥ਦਰਸ਼ਨ ਦੇ ਗਨ ਭੇਟ ਲੈ ਬਾਂਛਤਿ ਸਿੱਖਨਨਿ ਪਾਇ।ਭਈ ਬਿਦਾ ਸੰਗਤਿ ਤਹਾਂ ਚਿਤ ਮਹਿਂ ਮੋਦ ਬਢਾਇ॥੪੪॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮ ਰਾਸੇ 'ਸੰਗਤਿ ਨਿਕਸਨਿ' ਪ੍ਰਸੰਗ ਵਰਨਨੰ ਨਾਮ ਸਪਤ ਤ੍ਰਿੰਸਤੀ ਅੰਸੂ ॥ ੩੭ ॥

੩੮. [ਸ਼ੀਕਰ ਤੇਂ ਗੀਤਾ ਦੇ ਅਰਥ]।

ਦੋਹਰਾ ॥ ਸਕਲ ਬਿਤਾਈ ਜਾਮਨੀ ਭਈ ਪੁਨਹਿ ਪਰਭਾਤ। ਕਰਿ ਸ਼ਨਾਨ ਸ਼੍ਰੀ ਸਤਿਗੁਰੂ ਚਾਹਤਿ ਪੰਥ ਪ੍ਰਯਾਤ[1] ॥੧॥ ਚੌਪਈ ॥ ਤਜਿ ਪੰਜੋਖਰੇ ਗ੍ਰਾਮ ਮਸੰਦ।'ਅਟਕਹਿ ਸੰਗਤਿ ਇਹਾਂ ਬਿਲੰਦਾਗੁਰ ਕੋ ਬਾਕ ਸੁਨਾਵਹਿ ਜੋਨਾ। ਆਗੈ ਗਮਨ ਕਰਹਿ ਨਹਿੰ ਕੌਨ ॥ ੨ ॥ ਇਸ ਥਲ ਦਰਸ਼ਨ ਕਰਿ ਹਟਿ ਜਾਇ। ਇਮ ਸਤਿਗੁਰ ਕੀ ਅਹੈ ਰਜਾਇ'। ਇਮ ਸਿੱਖਨਿ ਸੋਂ ਕਹਿ ਗੁਰ ਚਾਲੇ। ਸਜੇਦਨ ਪਰ ਆਰੂਢਿ ਸੁਖਾਲੇ ॥ ੩ ॥ ਬਲੀ ਤੁਰੰਗ ਸੰਗ ਜਿਸ ਲਾਗੇ। ਗਤਿ ਚੰਚਲ ਜਨੁ ਚਲਿ ਹੈਂ ਭਾਗੇ। ਅਪਰ ਜੁਕਟ ਅਰੁ ਮਹਾਂ ਮਸੰਦ। ਬਸਤ੍ਰ ਬਸਤ੍ਰ ਤੇ ਸੁਭਤਿ ਉਤੰਗ ॥੪॥ ਸਤਿਗੁਰ ਕੇ ਪਾਛੈ ਲਗਿ ਚਾਲੇ। ਦਿਨ ਮਹਿਂ ਗਮਨਹਿਂ ਪੰਥ ਬਿਸਾਲੇ। ਸਿਵਰ ਕਰਹਿਂ ਜਾਮਨਿ ਕੋ ਪਾਇ। ਖਾਨ ਪਾਨ ਕਰਿ ਕੈ ਸਮੁਦਾਇ ॥ ੫ ॥ ਸੁਖ ਸੋਂ ਸੁਪਤਹਿਂ ਨਿਸਾ

[1] ਰਾਹੇ ਚੱਲਣਾ ।

ਗੁਜ਼ਾਰਹਿੰ। ਭਈ ਪ੍ਰਾਤਿ ਪੁਨ ਪੰਥ ਸਮ੍ਹਾਰਹਿੰ[1]। ਗਮਨਹਿੰ ਮਾਰਗ ਇਸੀ ਪ੍ਰਕਾਰੇ। ਏਕ ਨਗਰ ਭਥਿ ਆਇ ਅਗਾਰੇ ॥ ੬ ॥ ਕਰਨੋ ਸਿਵਰ ਭਹਿੰ ਉਤਰਿ ਪਰੇ ਹੈਂ। ਵਾਹਨ ਪਾਏ ਜ਼ੀਨ ਖਰੇ ਹੈਂ। ਭਹਿੰ ਇਕ ਪੰਡਿਤ ਬਿਦਜਾ ਘਨੀ।ਬੁੱਧੀ ਬਡ ਹੰਕਾਰ ਸੋਂ ਸਨੀ[2]॥੭॥ਇਕ ਤੋ ਬਿੱਦਜਾ ਕਹੁ ਮਦ ਭਾਰੀ। ਬਿੱਪ੍ਰ ਜਾਤਿ ਮਦ ਰਿਦੇ ਮਝਾਰੀ। ਅਪਨੇ ਸਮ ਨਹਿੰ ਜਾਨਹਿ ਕਾਹੂ। ਜੋ ਸਬਿੱਦਜ ਬਾਦਹਿ ਸੰਗ ਤਾਹੂ[3] ॥ ੮ ॥ ਬਿਜੈ ਕਰਹਿ ਬਹੁ ਮਾਨ ਘਟਾਵਹਿ। ਬਿੱਦਜਾ ਬਲ ਤੇ ਮਦ ਉਪਜਾਵਹਿ।ਸਹਜ ਸੁਭਾਇਕ ਸੋ ਭਹਿੰ ਜਾਇ। ਜਹਿੰ ਸਤਿਗੁਰ ਛੋਰੋ ਉਤਰਾਇ ॥੯॥ ਇਕ ਸਿਖ ਸੋਂ ਭਥਿ ਬੂਝਨਿ ਲਾਗਾ। 'ਉਤਰਜੋ ਆਨਿ ਕੌਨ ਇਸ ਜਾਗਾ ?। ਕਿਸ ਥਲ ਤੇ ਆਯੋ ਕਿਤ ਜਾਤਿ ?। ਕੌਨ ਨਾਮ ਹੈ ਕਹੁ ਸਭਿ ਬਾਤ ?' ॥ ੧੦ ॥ ਕਹਜੋ ਸਿੱਖ ਨੇ 'ਸਤਿਗੁਰ ਅਹੈਂ। ਸ਼੍ਰੀ ਹਰਿਕ੍ਰਿਸ਼ਨ ਨਾਮ ਜਗ ਕਹੈਂ।ਸ਼੍ਰੀ ਨਾਨਕ ਗਾਦੀ ਪਰ ਥਿਭ ਹੈਂ। ਹਰਿ ਅਵਤਰੇ ਸ਼ੁਭਤਿ ਸਮ ਚਿਤ ਹੈਂ'॥੧੧॥ਸੁਨਿ ਸਹਿ ਸਕਜੋ ਨ, ਖੁਨਸਜੋ ਮਾਨੀ। ਮਦ ਸੋਂ ਅੰਧਾ ਬੁੱਧਿ ਹਿਰਾਨੀ[4]।ਕਹਿ ਦਿਜ 'ਭੇ ਸ਼੍ਰੀ ਕ੍ਰਿਸ਼ਨ ਮਹਾਨੇ। ਧਰ ਅਵਤਰੇ ਸਰਬ ਜਗ ਜਾਨੇ ॥ ੧੨॥ ਤਿਨ ਤੇ ਭੀ ਨਿਜ ਨਾਮ ਬਡੇਰਾ। ਸ਼੍ਰੀ ਹਰਿਕ੍ਰਿਸ਼ਨ ਰਖਾਇ ਬਿਖੇਰਾ[5]। ਤਿਨਹੁੰ ਕਰੀ ਗੀਤਾ ਸੁਭ ਗ੍ਰੰਥ। ਜਿਹ ਪਠਿ ਸੁਨਿ ਨਰ ਚਲਹਿੰ ਸੁ ਪੰਥ ॥ ੧੩ ॥ ਤਿਹ ਸ਼ਲੋਕ ਕੈ ਅਰਥ ਮਹਾਨੇ। ਇਨ ਤੇ ਸੋ ਪਿ ਨ ਜਾਹਿੰ ਬਖਾਨੇ। ਨਾਮ ਧਰਾਵਨਿ ਅਹੈ ਸੁਖੈਨ। ਤਿਨ ਕੇ ਗੁਨ ਸ਼ੁਭ ਕਿਸ ਮਹਿੰ ਹੈ ਨ ॥ ੧੪ ॥ ਜੋ ਸਾਰਥ ਇਹ ਨਾਮ ਧਰਾਵਹੁ। ਕਰਿ ਗੀਤਾ ਕੇ ਅਰਥ ਸੁਨਾਵਹੁ। ਨਾਂਹਿ ਤ ਕੂਰ ਕਹਨਿ ਇਨ ਕੇਰੋ।ਹਮ ਨਹਿੰ ਮਾਨਹਿੰ ਕਹਿਬੋ ਤੇਰੋ*' ॥੧੫॥ ਸੁਨਤਿ ਸਿੱਖ ਕਹਿ 'ਰਹੁ ਤੂੰ ਖਰੋ।ਮੈਂ ਅਬਿ ਜਾਇ ਬੁਝਿਬੋ ਕਰੋਂ। ਗੁਰ ਸਮਰਥ ਹੈਂ ਸਭਿ ਹੀ ਭਾਂਤਿ। ਦੇਂ ਉੱਤਰ ਜੋ ਬੂਝਹਿੰ ਬਾਤ' ॥ ੧੬ ॥ ਇਮ ਕਹਿ ਸਿੱਖ ਗਯੋ ਗੁਰ ਪਾਸ। ਸਿਰ ਨਿਵਾਇ ਕੀਨਸਿ ਅਰਦਾਸ। ਦਿਜ ਕੋ ਕਹਿਵਤ ਸਕਲ ਸੁਨਾਈ।'ਖਰੋ ਅਹੈ[6], ਕਿਮ ਕਹੈਂ ਬੁਝਾਈ'' ॥ ੧੭ ॥ ਮੁਸਕਜਾਵਤਿ ਸ਼੍ਰੀ ਮੁਖ ਤੇ ਕਹਜੋ। 'ਬਿੱਪ੍ਰ ਅਸ਼ਰਧਕ

[1]ਸੰਭਾਲਦੇ ਹਨ। [2]ਦੇ ਸਮੇਤ। ਨਾਲ ਮਿਲੀ ਹੋਈ। [3]ਜੋ (ਥੀ) ਵਿਦਵਾਨ (ਮਿਲੇ) ਤਿਸ ਨਾਲ ਝਗੜਦਾ ਸੀ। [4]ਹਿਰੀ ਗਈ, ਮਾਰੀ ਗਈ। [5]ਫੈਲਾ ਰਖਿਆ ਨੇ। [6](ਬ੍ਰਾਹਮਣ) ਖੜਾ ਹੈ। [7]ਕੀਹ ਕਹਿ ਕੇ ਸਮਝਾਵਾਂ। (ਅ) ਸਮਝਾਓ (ਉਸ ਨੂੰ) ਕੀ ਕਹਾਂ ? *ਪਾ:—ਕਹਿ ਬਹੁਤੇਰੋ।

ਸੋ ਹਮ ਲਹਨੇ। ਚਹਿਤ ਜਿ ਉੱਤਰ ਦੈਬੋ ਤਾਂਹੀ। ਕਰਹੁ ਹਕਾਰਨਿ ਹਮਾਰੇ ਪਾਹੀ ॥ ੧੮ ॥ ਜਿਮ ਚਿਤ ਚਹਿ ਤਿਮ ਦੇਹੁ ਬੁਝਾਈ। ਤਰਕਤਿ ਮਹਾਂ ਮੂਢ ਕੀ ਨਜਾਂਈਂ। ਬੁੱਧਿ ਬਿਲੋਚਨ ਨਿਰਮਲ ਚਾਰੁ ਹੋਤਿ ਮੋਤੀਆ ਦੁਖ ਹੈਕਾਰ[1] ॥ ੧੯ ॥ ਅਪਨਿ ਆਪ ਕੋ ਲਖਨਿ ਬਿਸਾਲ। ਇਹੀ ਅੰਧ ਹੋਵਨਿ ਸਭਿ ਕਾਲ। ਦ੍ਰਿਸ਼ਟਿ ਨ ਆਵਹਿੰ ਸ਼ੁਭ ਗੁਨ ਬ੍ਰਿੰਦ। ਮਗ ਪ੍ਰਭੂ ਮਿਲਨਿ ਸੁ ਦੂਰ ਬਿਲੰਦ ॥ ੨੦ ॥ ਇਹ ਦੁਖ ਹਤਨਿ[2], ਬੈਦ ਸਤਿਗੁਰ ਹੈਂ। ਔਖਧਿ ਬਾਕ ਬਸਾਇ ਜਿ ਉਰ ਹੈਂ। ਬਿੱਪ੍ਰ ਜਾਤਿ ਉਰ* ਬਿੱਦਜਾ ਮਦ ਹੈ। ਯਾਂਤੇ ਅਧਿਕ ਅੰਧ ਦੁਇ ਗਦ ਹੈਂ ॥ ੨੧ ॥ ਸੋ ਇਸ ਕੋ ਦੁਖ ਹਤਹਿੰ[3], ਬੁਲਾਵਹੁ। ਸਿਖ ਉਪਕਾਰ ਕਰਤਿ, ਬਿਦਤਾਵਹੁ[4]। ਸੁਨਿ ਕਰਿ ਗਏ ਬਿੱਪ੍ਰ ਸੋਂ ਭਾਖਾ। 'ਗੁਰ ਢਿਗ ਚਲਹੁ ਬੁਝਿ ਅਭਿਲਾਖਾ ॥ ੨੨ ॥ ਸਭਿ ਤੁਝ ਕਹਿਬੋ ਜਾਇ ਸੁਨਾਯੋ। ਸੁਨਿ ਸ਼੍ਰੀ ਪ੍ਰਭੂ ਨੇ ਨਿਕਟਿ ਬੁਲਾਯੋ'। ਇਮ ਸੁਨਿ ਬਿੱਪ੍ਰ ਚੈਂਪ ਕਰਿ ਚਾਲਾ। ਸੰਸੈ ਪ੍ਰਸ਼ਨ ਬਿਚਾਰਿ ਬਿਸਾਲਾ ॥ ੨੩ ॥ ਗਰਬਤਿ ਬੈਠਨੇ ਜਾਇ ਨਜੀਕਾ। ਪਿਖਿ ਬੈਲੇ ਸੋਢੀ ਕੁਲ ਟੀਕਾ[5]। 'ਕਹੁ ਦਿਜਬਰ! ਕਯਾ ਬੁਝਨੇ ਚਹੈਂ। ਬਿਦਤ ਬਤਾਵਹੁ ਜਿਮ ਚਿਤ ਅਹੈਂ' ॥ ੨੪ ॥ ਦਿਜ ਤਬਿ ਕਹਨੇ 'ਕ੍ਰਿਸ਼ਨ ਅਵਤਾਰ। ਰਿਦੇ ਜਿਨਹੁੰ ਕੇ ਗਯਾਨ ਉਦਾਰ। ਬ੍ਰਹਮਗਯਾਨ ਮਯ ਗੀਤਾ ਕੀਨਸਿ। ਜਿਹ ਪਠਿ ਸੁਨਿਕੈ ਲੈ ਸਭਿ ਚੀਨਸਿ ॥ ੨੫ ॥ ਤਿਨ ਨਾਮਨਿ ਤੇ ਤੁਮ ਅਧਿਕਾਯੋ। ਸ਼੍ਰੀ ਹਰਿਕ੍ਰਿਸ਼ਨ ਨਾਮ ਰਖਵਾਯੋ। ਪੁਨ ਗੁਰ ਗਾਦੀ ਪਰ ਥਿਤ ਅਹੋ। ਗੁਰੂ ਨਾਮ ਅਪਨੋ ਜਗ ਲਹੋ ॥ ੨੬ ॥ ਗੀਤਾ ਬਿਖੈ ਪ੍ਰਸ਼ਨ ਬਹੁ ਮੇਰੇ। ਉੱਤਰ ਦਿਹੁ, ਤੁਮ ਸੁਨੇ ਬਡੇਰੇ[6]। ਜੋ ਸ਼੍ਰੀ ਕ੍ਰਿਸ਼ਨ ਬਨਾਵਨਿ ਕੀਨਿ। ਅਰਥ ਕਰਹੁ ਜੇ ਲੋਵੈਂ ਚੀਨ ॥ ੨੭ ॥ ਸਾਰਥ ਜਾਨੋ ਨਾਮ ਤੁਮਾਰੋ। ਨਾਂਹਿ ਤ ਨੀਕੋ ਨਹੀਂ ਨਿਹਾਰੋਂ[7]। ਸ਼੍ਰੀ ਹਰਿ-ਕ੍ਰਿਸ਼ਨ ਸੁਨਤਿ ਬਚ ਕਹਨੇ। 'ਬਾਦੀ ਬਿੱਪ੍ਰ ਜਾਤਿ ਕੋ ਲਹਨੇ ॥ ੨੮ ॥ ਜੋ ਕੀਰ ਹਮ ਤੁਝ ਅਰਥ ਸੁਨਾਵਹਿੰ। ਤਉ ਕਲਪਨਾ ਆਨਕ ਉਠਾਵਹਿੰ। ਧਨੀ ਪੁਰਖ ਇਹ, ਛਾਗ ਬਲੀ ਹੈ। ਕਿਨਹੁੰ ਪਛਾਨੇ ਭਾਂਤਿ ਭਲੀ ਹੈ ॥ ੨੯ ॥

[1](ਬੁੱਧੀ ਨੂੰ) ਹੈਕਾਰ ਰੂਪੀ ਮੋਤੀਆਬਿੰਦ ਵਿਚ ਦੁਖ ਹੁੰਦਾ ਹੈ। [2]ਦੂਰ ਕਰਨ ਵਾਲੇ। [3]ਰਿਦੇ ਵਿਚ ਜੋ ਬਚਨ ਬਸਾਵਣੇ ਹਨ ਇਹ ਦਵਾਈ ਹੈ। [4]ਦੇ ਰੋਗ ਹਨ (ਜ਼ਾਤ ਦਾ ਤੇ ਵਿਦਜਾ ਦਾ ਮਦ)। [5]ਨਾਸ਼ ਕਰੀਏ। [6](ਤੁਸੀਂ) ਪ੍ਰਗਟ ਕਰਿਆ ਕਰਦੇ ਹੋ ਕਿ ਸਿਖ (ਸਦਾ) ਉਪਕਾਰ ਕਰਦੇ ਹਨ (ਜਾਓ ਲਿਆਓ ਉਸ ਦਾ ਦੁੱਖ ਦੂਰ ਕਰੀਏ ਤੇ ਤੁਹਾਡਾ ਭੀ ਉਪਕਾਰ ਹੋਵੇ)। [7]ਤੁਸੀਂ ਦੱਬੇ ਲੁਕੀਦੇ ਹੋ।

*ਪਾ-ਮਦ।

॥ ਪ੍ਰਥਮ ਪਠੀ ਹੁਇ ਗੀ ਕਿਸ ਪਾਸਾਇਮ ਜਾਨਹਿ, ਨਹਿੰ ਹੁਇ ਬਿੱਸ੍ਵਾਸ। ਯਾਂਤੇ ਪ੍ਰਥਮ ਕਾਰ ਇਮ ਕੀਜੈ। ਆਪ ਨਗਰ ਮਹਿੰ ਜਾਇ ਪਿਖੀਜੈ ॥ ੨੦ ॥ ਜੌ ਅਪਠਤਿ ਹੁਇ ਮੂਢ ਬਿਸਾਲਾ। ਤਿਹ ਬੁਲਾਇ ਆਨਹੁ ਇਸ ਕਾਲਾ। ਸੋ ਉੱਤਰ ਦੈ ਹੈ ਤੁਝ ਚਾਹਤਿ। ਜਿਨ ਬੂਝਨਿ ਹਿਤ ਨੀਤ ਘੂਮਾਹਤਿ' ॥ ੨੧ ॥ ਸੁਨਿ ਸਤਿਗੁਰ ਕੋ ਬਾਕ ਰਸੀਲਾ। ਬਿੱਪ੍ਰ ਭਯੋ ਮਦ ਤੇ ਕੁਛ ਢੀਲਾ। ਗਯੋ ਨਗਰ ਮਹਿ ਧੀਵਰ[1] ਹੇਰਾ। ਘਰ ਘਰ ਨਿਤ ਜਲ ਢੋਇ ਘਨੇਰਾ ॥ ੨੨ ॥ ਮਹਾਂ ਮੂਢ ਬੋਲਿਬ ਨਹਿੰ ਜਾਨੈ। ਪੇਟ ਭਰਨਿ ਲੌ ਕਾਰਜ ਠਾਨੈ। ਕਾਰੋ ਬਰਨ ਬਸਤ੍ਰ ਤਨ ਫਾਰੇ[2]। ਜਿਨ ਪਢਤੇ ਨਰ ਨਹੀਂ ਨਿਹਾਰੇ ॥ ੨੩ ॥ ਆਪ ਪਢਨਿ ਤੌ ਜਾਨਹਿ ਕਹਾਂ। ਬਹੁ ਕੁਰੂਪ ਮਤਿ ਮੂਰਖ ਮਹਾਂ। ਤਿਹ ਗਹਿ ਬਾਂਹ ਗਯੋ ਸਮੁਝਾਈ।'ਇਕ ਕਾਰਜ ਮੇਰੋ ਕਰਿ ਆਈ ॥ ੨੪ ॥ ਘਟਿਕਾ ਚਾਰਿਕ ਮਹਿੰ ਪੁਨ ਆਵਹੁ। ਅਪਨੋ ਕਾਜ ਕਰਨਿ ਲਗਿ ਜਾਵਹੁ'। ਇਮ ਕਹਿ ਸੰਗ ਲਿਯੋ ਚਲਿ ਆਯੋ। ਜਹਿੰ ਸ਼੍ਰੀ ਸਤਿਗੁਰ ਬੈਠਿ ਸੁਹਾਯੋ ॥ ੨੫ ॥ ਤਿਹ ਬਿਠਾਇ ਬੈਸਨੇ ਕਰਿ ਚਾਊ। ਬਿਸਮਤਿ ਚਾਹਤਿ ਪਿਖਨਿ ਪ੍ਰਭਾਊ। ਚਿਤਵਤਿ ਪ੍ਰਸ਼ਨ ਰਿਦੇ ਬਹੁ ਗਾਢੇ। –ਇਹ ਧੀਵਰ ਕੀ ਬੁਧਿ ਕਿਮ ਬਾਢੇ–॥ ੨੬ ॥ ਸ਼੍ਰੀ ਹਰਿਕ੍ਰਿਸ਼ਨ ਜਾਨਿ ਮਨ ਕੋਰੀ। ਕ੍ਰਿਪਾ ਦ੍ਰਿਸ਼ਟਿ ਧੀਵਰ ਦਿਸ਼ਿ ਹੇਰੀ। ਮੁਖ ਮੁਸਕਾਵਤਿ ਬਾਕ ਬਖਾਨਾ। 'ਬਿੱਪ੍ਰ ਮਨੋਰਥ ਜਿਮ ਉਰ ਠਾਨਾ ॥ ੨੭ ॥ ਸੋ ਤੈਂ ਬਝਨਿ ਕਰਿ ਕੈ ਅਬਿ ਹ੍ਵੈ। ਸ਼ੰਕਤਿ ਕੋ ਉੱਤਰ ਦਿਹੁ ਸਭਿ ਹ੍ਵੈ। ਸਮਾਧਾਨ ਕਰਿ ਨੀਕੇ ਯਾਕੋ। ਸੁਧੈ ਹੋਇ ਸੁਨਤਿ ਮਨ ਥਾਕੋ[3]" ॥ ੨੮ ॥ ਦੋਹਰਾ ॥ ਬ੍ਰਾਸਤ੍ਰੁਗਜ[4] ਧੀਵਰ[5] ਬਨਜੋ ਸੁਰਧਾਨੀ[6] ਕਹਿ ਭਾਂਹਿ[7]ਕਸਮਿਨ ਬ੍ਰਾਸਤ੍ਰ ਪ੍ਰਥਿਤਿ ਦਿਜ! ਕਹੁ ਪੁਰਖ ਮੁਝ ਪਾਹਿ[8]" ॥ ੨੯ ॥ ਚੌਪਈ ॥ ਇੱਛਨਾਦਕ ਸੁਰ ਗਿਰਾ ਬਖਾਨੀ। ਜਨੋਂ ਸਬਿੱਦਜ[9] ਹ੍ਵੈ ਬੁੱਧਿ ਮਹਾਨੀ। ਸ਼ੰਕਾ ਪ੍ਰਸ਼ਨ ਬਿੱਪ੍ਰ ਮਨ ਜੋਈ। ਕਰਹਿ ਆਪ ਪੁਨ ਉੱਤਰ ਦੋਈ ॥੪੦॥ ਸ਼ੰਕਾ ਦਸਕ ਹਤੀ ਦਿਜ ਮਨ ਮੈਂ। ਤਿਨ ਬੀਸਕ ਭਾਖੀ ਤਿਹ ਛਿਨ ਮੈਂ। ਖ੍ਵਿੰਦ ਮਸੰਦ ਸੁਭਟ ਸਭਿ ਜੋਵਤਿ[10]ਹੇਰਿ ਹੇਰਿ ਬਿਸਮਤਿ ਚਿਤ ਹੋਵਤਿ ॥ ੪੧ ॥–ਇਹ ਬਡ ਪਠਤਿ ਬੇਦ ਕਾ ਥਾਤ। ਤਨ ਮਲੀਨ ਕੋ ਜਾਤਿ ਸਨਾਤ[11]। ਨਹਿੰ ਦਿਜਥਰ ਕੋ

---

[1]ਕੋਵਰ। [2]ਪਾਟੇ ਹੋਏ। [3]ਟੇਕਾ। [4]ਸ਼ਸਤ੍ਰ ਜਾਣਨਹਾਰਾ। [5]ਸੰਸਕ੍ਰਿਤ। [6]ਕਿਸ ਸ਼ਾਸਤ੍ਰ ਵਿਚ ਪ੍ਰਵੀਨਤਾ ਹੈ ? ਹੇ ਬ੍ਰਾਹਮਣ ਕਹੁ ਮੈਨੂੰ ਤੈ ਅੱਗੇ। [7]ਵਿਦਵਾਨ। [8]ਕੋਲ।

ਬੋਲਨਿ ਦਿਯੋ। ਸੁਨਤਿ ਬਿਲੋਕਤਿ ਭੂਸ਼ਨਿ ਭਯੋ ॥੪੨॥ ਨਹੀਂ ਪੂਸ਼ਨ ਭੀ ਕਛੂ ਉਚਾਰਾ। ਬਿੰਦ੍ਰਜ ਮਦ ਜਿਸ ਬਡੋ ਅਹਾਰਾ—। ਜਾਗੋ ਪੂਰਬ ਭਾਗ ਬਿਸਾਲਾ।ਭਯੋ ਨੰਮ੍ਰਿ ਮਨ ਤੇ ਤਿਸ ਕਾਲਾ ॥੪੩॥ ਹਾਥ ਜੋਰਿ ਕਰਿ ਪਰਜੋ ਅਗਾਰੀ।ਕਰੀ ਡੰਡੌਤ ਪ੍ਰੇਮ ਕਰਿ ਭਾਰੀ।ਬੋਲਜੋ'ਮਹਿਮਾ ਲਖੀ ਅਨੂਪ। ਸ਼੍ਰੀ ਹਰਿਕ੍ਰਿਸ਼ਨ ਸੁ ਕ੍ਰਿਸ਼ਨ ਸਰੂਪ ॥ ੪੪ ॥ ਭੇਦ ਨ ਫੁਰਤਿ ਮੋਹਿ ਮਨ ਮਾਹੀ। ਵਹੀ ਜੋਤਿ ਤੁਮ ਹੋ ਅਨ ਨਾਂਹੀ'।ਭਵ ਸਾਗਰ ਤੇ ਮੋਹਿ ਉਧਾਰਹੁ। ਧਾਰਹੁ ਕਰੁਨਾ ਬਿਰਦ ਸੰਭਾਰਹੁ' ॥੪੫॥ ਸੁਨਿ ਬੋਲੇ ਸਤਿਗੁਰੂ ਅਨੂਪਾ'ਉੱਤਮ ਜਾਤੀ ਤੁਮ ਦਿਜ ਰੂਪ। ਪੁਨ ਸਬਿੰਦ੍ਰਜ ਕਜੋਂ ਅਨੁਚਿਤ ਠਾਨਹੁ। ਸਿਮਰਨ ਸੱਤਿਨਾਮ ਮਨ ਮਾਨਹੁ' ॥ ੪੬ ॥ ਸੁਨਿ ਦਿਜ ਨੇ ਗਰ ਸੂਤ ਉਤਾਰਾ*। 'ਮੈਂ ਭਾ ਸਿੱਖਜ ਰਾਵਰੇ ਦ੍ਵਾਰਾ। ਨਹੀਂ ਜਾਤਿ ਕੋ ਮਦ ਮੁਝ ਰਹਜੋ। ਏਕ ਆਸਰੋ ਤੁਮਰੋ ਗਹਜੋ' ॥ ੪੭ ॥ ਪੁਨ ਗੁਰ ਨੇ ਬਰਜਜੋ 'ਤਿਮ ਰਹੀਅਹਿ†।ਸਿਮਰਹੁ ਸੱਤਜਨਾਮ ਗਤਿ ਚਹੀਅਹਿ' ।ਨਹਿ ਦਿਜ ਮਾਨੈ ਬਾਰੰਬਾਰੀ। ਕਹੈ 'ਗਹੀ ਮੈਂ ਸ਼ਰਨ ਤੁਮਾਰੀ' ॥ ੪੮ ॥ ਤਬਿ ਸਤਿਗੁਰ ਕੇ ਚਰਨ ਪਖਾਰੇ। ਪਾਹੁਲ ਲਈ ਭਯੋ ਅਨੁਸਾਰੇ। ਪਰਮਾਰਥ ਮਗ ਨਦਰੀ ਆਯੋ। ਗੁਰੂ ਮਹਾਤਮ ਕੋ ਲਖਿ ਪਾਯੋ ॥ ੪੯ ॥

'ਹੋਰ ਨਹੀਂ ਹੋ। 'ਗਲੇ ਤੋਂ ਜਨੇਊ ਲਾਹ ਸੁੱਟਿਆ। *ਪਾ:—ਪੁਨਿ ਉਚ ਉਚਾਰਾ।

†ਬ੍ਰਹਮਨ ਦਾ ਗਲੇ ਤੋਂ ਸੂਤ ਉਤਾਰਨਾ ਦੱਸਦਾ ਹੈ ਕਿ ਕਿ ਗੁਰ ਠਾਠਕ ਵੇਖ ਜੀ ਨੇ ਜਨੇਊ ਬਾਬਤ ਆਸਾ ਚਾਰ ਵਿਚ ਆਏ ਕਥਨ ਤੋਂ ਸਿੱਖੀ ਵਿੱਚ ਨਵੇਂ ਜਨਮ ਦਾ ਸਿਮਕਾਦ 'ਗੁਰ ਦੀਖਜਤ' ਹੋਣਾ ਸੀ, ਗਰਵਾਕ ਬੀ ਹੈ 'ਸਤਿਗੁਰ ਕੇ ਜਨਮੇ ਗਵਨੁ ਮਿਟਾਇਆ' ॥ ਇਸ ਨੂੰ ਨਵਾਂ ਜਨਮ ਤੇ ਦੂਸਰਾ ਜਨਮ ਸਮਝਦੇ ਸਨ। ਜਨੇਊ ਸਿੱਖੀ ਵਿਚ ਦ੍ਵਿਜ ਹੋਣ ਦੀ ਨਿਸ਼ਾਨੀ ਨਹੀਂ ਸੀ ਰਿਹਾ। ਇਸ ਦਾ ਉਤਾਰਨਾ ਕੋਈ ਪੁੰਨ ਕਰਮ ਸੀ ਜਾ ਨਹੀਂ ਖੋਜ ਤਲਬ ਹੈ, ਪਰ ਇਸ ਵਾਕਿਆ ਤੋਂ ਸਪਸ਼ਟ ਹੁੰਦਾ ਹੈ ਕਿ ਇਸ ਦੀ ਲੋੜ ਤੇ ਧਾਰਨ ਦੀ ਆਵੇਸ਼ਕਤਾ ਕੋਈ ਨਹੀਂ ਸੀ, ਸਗੋਂ ਇਸ ਨੂੰ ਛੱਡ ਕੇ ਗੁਰੂ ਜੀ ਤੋਂ ਦੀਖਜਤ ਹੋਣਾ ਇਹੀ ਦ੍ਵਿਜ ਹੋਣਾ ਸੀ ਸਿੱਖੀ ਮਾਰਗ ਵਿੱਚ। ਨਾਕਿ ਇਸ ਦੇ ਇਹ ਅਰਥ ਹਨ ਕਿ ਜਿਵੇਂ ਮੁਸਲਮਾਨ ਜੰਞੂ ਉਤਾਰਦੇ ਸਨ, ਸਿੱਖ ਉਸਤਰ੍ਹਾਂ ਦਾ ਕੋਈ ਜ਼ੁਲਮ ਰਵਾ ਰੱਖਦੇ ਸਨ, ਸਗੋਂ ਤੁਰਕ ਜ਼ਾਲਮਾਂ ਤੋਂ ਹਿੰਦੂਆਂ ਦੀ ਰੱਖਿਆ ਕਰਦੇ ਸਨ, ਤੇ ਨਾਂਹੀ ਇਸ ਦੇ ਏਹ ਅਰਥ ਸਨ ਕਿ ਜੰਞੂ ਪਹਿਨਣਾ ਸਿੱਖੀ ਮਾਰਗ ਵਿਚ ਦਰਜ ਹੋਣ ਦਾ ਕੋਈ ਨਿਸ਼ਾਨ ਮੰਨਿਆਂ ਜਾਂਦਾ ਸੀ। ਗੁਰੂ ਜੀ ਦੇ ਵਾਕ ਦਾ ਇਹੋ ਭਾਵ ਹੈ। ਗੁਰੂ ਜੀ ਤੋਂ ਦੀਖਜਤ ਹੋਣਾ, ਦ੍ਵਿਜ ਹੋਣਾ ਸਿਖੀ ਦਾ ਅਟੁਲ ਸਮਝ ਕੇ ਬ੍ਰਾਹਮਣ ਨੇ ਜਨੇਊ ਵਾਧੂ ਤੇ ਫਜ਼ੂਲ ਸਮਝਿਆ ਤੇ ਉਤਾਰ ਕੇ ਦੀਖਜਤ ਹੋਇਆ ਤੇ ਸਿੱਖ ਬਣ ਗਿਆ।

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮ ਰਾਸੌ ਵਿਦਯਾ ਤੇ ਪ੍ਰਾਪਤ ਵਰਨਨੰ ਨਾਮ ਅਠਤ੍ਰਿੰਸਤੀ ਅੰਸੂ ॥ ੩੮ ॥

੨੯. [ਦਿੱਲੀ ਪੁੱਜੇ]।

ਦੋਹਰਾ ॥ ਜਬਿ ਡੇਰੇ ਤੇ ਵਹਿਰ ਭਾ ਧੀਵਰ ਤਿਸ ਛਿਨ ਮਾਂਹਿ। ਪੂਰਬ ਸਮ ਮਤਿ ਮਹਿੰ ਬਨਜੋ ਗਯਾਤ੍ਰਾ ਕਛੂ ਨ ਭਾਂਹਿ ॥ ੧ ॥ ਚੌਪਈ ॥ ਸਤਿਗੁਰ ਸੁਜਸੁ ਜਾਨਿ ਦਿਜ ਸੋਊ ਜਿਸ ਕੇ ਰਿਦੇ ਗਯਾਨ ਦ੍ਰਿੜ੍ਹ ਹੋਊ। ਸਿੱਖਨ ਬਨਜੋ ਨਿਜ ਜਨਮ ਸੁਧਾਰਾ। ਹੈ ਸੁਤੰਤ੍ਰ ਜਗ ਵਿਰਜੋ ਸੁਖਾਰਾ ॥ ੨ ॥ ਸ਼੍ਰੀ ਹਰਿ ਕ੍ਰਿਸ਼ਨ ਨਿਸਾ ਭਹਿੰ ਏਸਿ ਕੈ। ਪ੍ਰਾਤੀ ਭਏ ਤਯਾਰ ਕਟ ਕਸਿ ਕੈ। ਦਿੱਲੀ ਕੇ ਮਗ ਮਹਿੰ ਪ੍ਰਸਥਾਨੇ। ਪਾਛੈ ਸੈਨਾ ਸਕਲ ਪਧਾਨੇ ॥ ੩॥ ਧੌਂਸਾ ਧੁੰਕਾਰਤਿ ਅਗਵਾਏ। ਏ ਰਤਿ ਜਾਤਿ ਨਕੀਬ ਸੁਹਾਏ। ਸਿਵਕਾ ਪਰ ਅਰੁਢਿ ਗੁਰ ਚਾਲੇ। ਦ ਦਿਸ਼ਿ ਢੋਰਤਿ ਚਮਰ ਬਿਸਾਲੇ ॥ ੪ ॥ ਬਸਤ੍ਰ ਬਿਭੂਖਨ ਪਹਿਰੇ ਸੋਹਹਿ ਹਾਥ ਛਰੀ ਢੋਰਤਿ ਮਨ ਮੋਹਤਿ।ਮਾਰਗ ਮਹਿੰ ਹੇਰਤਿ ਨਰ ਨਾਰੀ। ਬਾ ਰ ਭੂਪ ਹੋਤਿ ਬਲਿਹਾਰੀ ॥ ੫ ॥ ਏਕ ਦਿਵਸ ਮਗਿ ਚਲਿਬੋ ਰਹਜੋ। ਸਿੰਘ ਦੂਤ ਆਨਿ ਤਬਿ ਕਹਜੋ। 'ਲਿਖ ਸੁਧਿ ਮੈਂ ਅਬਿ ਪਠੋਂ ਅਗਾਰੀ। ਸੁਨਿ ਹਿ ਨ੍ਰਿਪਤ, ਹੈ ਹਰਖਤਿ ਭਾਰੀ ॥ ੬॥ ਰਾਵਰ ਕੋ ਆਵਹਿ ਅਗੁਵਾਈ ਆਦਰ ਰਾਖਹਿ ਅਧਿਕ ਬਡਾਈ। ਬਡ ਸਮਾਜ ਸੋਂ ਪੁਰੀ ਪ੍ਰਵੇਸ਼ਹਿੰ। ਦ ਨਹਿੰ ਤੁਮ ਕੋ ਸਿੱਖਨ ਅਸ਼ੇਸ਼ਹਿੰ' ॥ ੭ ॥ ਸੁਨਿ ਸਤਿਗੁਰ ਨੇ ਬਚ ਉਚਰਾਯੋ। 'ਮਤ ਹਮਰੋ ਜਿਮ ਤੁਮ ਲਖਿ ਪਾਯੋ। ਤੈਸੇ ਭਯਾ ਜਾਇ ਤੁਮ ਭਾਖੋ। ਪੂਰਨ ਪੂਰਨ ਕੋ ਉਰ ਅਭਿਲਾਖੋਂ॥੮॥ਤੁਰਕੇਸ਼ੁਰ ਸੋਂ ਮਿਲਹਿੰ ਨ ਜੈਸੇ। ਉਚਿਤ ਕਰਨਿ ਕੋ ਤੁਮ ਹੋ ਤੈਸੇ। ਆਪ ਜਾਇ ਸਮੁਝਾਵਹੁ ਰਾਜਾ। ਹਮ ਆਵਤਿ ਲੈ ਮਿਲਹੁ ਸਮਾਜਾ ॥੯॥ ਗੁਰ ਸੰਗਤਿ ਕੋ ਦੇਹੁ ਸੁਨਾਈ। ਮੁੱਖਨ ਮਸੰਦ ਮਿਲਹਿੰ ਸਭਿ ਆਈ'। ਇਮ ਸਤਿਗੁਰ ਆਇਸੁ ਜਬਿ ਦੀਨਸਿ। ਦੂਤ ਤਯਾਰ ਹੈ ਚਲਿਬੋ ਕੀਨਸਿ ॥ ੧੦ ॥ ਪੰਥ ਬਿਸਾਲ ਉਲੰਘਿ ਉਤਾਲ। ਪੁਰਿ ਮਹਿੰ ਪਹੁੰਚਜੋ ਆਨੰਦ ਨਾਲ। ਜਾਇ ਮਿਲਜੋ ਜੋ ਸਿੰਘ ਸਵਾਈ। ਸਕਲ ਹਕੀਕਤ ਕਥਤਿ ਸੁਨਾਈ ॥ ੧੧ ॥ 'ਮਹਾਰਾਜ ! ਸੁਨਿ ਮੇਰੀ ਬਾਤ। ਰਾਵਰਿ ਭਾਗ ਮਹਦ ਬੱਖਯਾਤ। ਬਹੁਤ ਬਾਰ ਪੂਰਬ ਪਤੀਆਯੋ। ਅਨਬਨ ਕਾਰਜ ਭੀ ਬਨਿ ਜਾਯੋ ॥ ੧੨॥ ਇਤ ਆਵਨਿ ਕੋ ਜਿਨਹੁੰ ਨ ਆਸ਼ੈ। ਕਿਮਹੁੰ ਨ ਮਾਨਹਿੰ, ਕਥੈ ਪ੍ਰਕਾਸ਼ੈ[1]। ਸੋ ਤੁਮ ਨਾਮ ਸੁਨਤਿ ਚਲਿਆਏ। ਦੀਨ ਦੁਨੀ ਜੋ ਹੋਤਿ

[1]ਕਿਸੇ ਭਗ਼ਾ ਕਹਿਆਂ ਬੀ ਕਿਵੇਂ ਨਹੀਂ ਮੀ ਮੰਡਦੇ।

ਸਹਾਏ॥੧੩॥ਨਹਿ ਆਵਨਿ ਕਹੁ ਕਾਰਨ ਭਾਰੀ। ਸੁਨਹ ਆਪ ਮੈਂ ਕਰਹੁ ਉਚਾਰੀ।—ਨਹਿ ਮਲੇਛ ਕੋ ਦਰਸ਼ਨ ਲੇਨਾ। ਨਿਕਟਿ ਜਾਇ ਅਪਨੋ ਨਹਿ ਦੇਨਾ—॥੧੪॥ ਪ੍ਰਥਮ ਕੀਓ ਪ੍ਰਨ ਸ਼੍ਰੀ ਹਰਿਰਾਇ। ਦੇਹਿ ਅੰਤ ਲੌ ਸੋ ਨਿਬਹਾਇ। ਗਾਦੀ ਬੈਠਿ ਦਿਨਹੁ ਪ੍ਰਨ ਕੀਨਾ। ਪਿਤ ਸਮ ਚਹੋਂ ਨਿਬਾਹ ਪ੍ਰਬੀਨ॥੧੫॥ ਕਿਮਹੁ ਕਰਤਿ ਇਛ ਆਵਤਿ ਨਾਂਹੀ[1]। ਜਾਇ ਪਵੇਛਤਿ ਸੰਗਲ ਮਾਂਹੀ॥ਮੈਂ ਝੁਮਰੀ ਦਿਸ਼ਿ ਤੇ ਕਹਿ ਪ੍ਰੇਮ:—ਕਰਿ ਦਰਸ਼ਨ ਚਾਹਤਿ ਨਿਜ ਛੇਮ ॥ ੧੬ ॥ ਬਾਰਿ ਬਾਰਿ ਨ੍ਰਿਪ ਬੰਦਨ ਠਾਨੀ। ਪੁਰਹੁ ਪੈਜ ਮੈਂ ਸਖਾ ਬਖਾਨੀ। ਸ਼ਾਹੁ ਨਿਕਟਿ ਸਭਿ ਮੈਂ ਕਰਿ ਆਯਹੁ[2]। ਦੀਨਬੰਧੁ ਹੁਇ ਬਿਰਦ ਸਦਾਯਹੁ ॥੧੭॥ ਏਕ ਵਾਰ ਪੁਰਿ ਦਰਸ ਦਿਖਾਵਹੁ। ਪੁਨ ਚਿਛ ਚਾਹ ਤਖਾ ਸੁਖ ਪਾਵਹੁ। ਮਿਲਨਿ ਸ਼ਾਹੁ ਸੋਂ ਰਾਵਰਿ ਮਰਜ਼ੀ। ਹਮ ਨਹਿ ਕਹੈਂ ਬਹੁਰ ਕੁਛ ਅਰਜ਼ੀ—॥ ੧੮ ॥ ਇੱਤਜਾਦਿਕ ਬਹੁ ਕੀਨਸਿ ਬਿਨਤੀ। ਸੁਨਤਿ ਪ੍ਰੇਮ ਭਸਿ ਦੀਨਸਿ ਗਿਨਤੀ॥ਦਾਸ ਸਮਾਨ ਜਾਨਿ ਕਰਿ ਆਏ। ਜਿਨ ਢਿਗ ਨਿਤ ਪਹੁੰਚਹਿ ਸਮੁਦਾਏ[3] ॥ ੧੯ ॥ ਸੰਗਤਿ ਦੇਸ਼ ਬਿਦੇਸ਼ ਹਜ਼ਾਰਨਿ। ਕਰਹਿ ਪ੍ਰੇਮ ਆਨਹਿ ਉਪਹਾਰਨਿ। ਦਰਬ ਪਦਾਰਥ ਕੋਰ ਅਬਾਰ। ਅਰਪਹਿ ਪਦ ਪੰਕਜ ਸਿਰ ਧਾਰਿ ॥ ੨੦॥ ਚਤੁਰ ਕੁੰਟ ਕੇ ਸਗਰੇ ਦੇਸ਼ਮਾਨਹਿ ਜਿਨ ਕੋ ਲਖਹਿ ਵਿਸ਼ੇਸ਼। ਸਭਿ ਕੀ ਕਰਹਿ ਕਾਮਨਾ ਪੂਰੀ। ਬਾਲਿਕ ਮੂਰਤਿ ਮਾਧੁਰ ਰੂਰੀ ॥ ੨੧ ॥ ਕਹੋਂ ਕਹਾਂ ਲਗਿ ਗੁਨ ਤਿਨ ਕੇਰੇ। ਸ਼ਬਦ ਸਿੰਧੁ ਲਘੁ ਗੁਨੀ ਬਡੇਰੇ[4]।ਬਡੇ ਛਾਗ ਰਾਵਰ ਕੇ ਭਏ। ਆਇ ਜਿਸੀ ਤੇ ਦਰਸ਼ਨ ਦਏ ॥੨੨॥ ਰਹਹੁ ਸਦਾ ਆਇਸੁ ਅਨੁਸਾਰੀ। ਖਿਪੁ ਹੋਹੁ ਨ, ਬਨਿ ਹਿਤਕਾਰੀ। ਛਾਡਾ ਰਾਮਰਾਇ ਸਮ ਢਾਲ[5]।ਸੋ ਅਛ-ਮਛ ਕੇ ਸਿੰਧੁ ਬਿਸਾਲ[6]॥੨੩॥ਲਖਿ ਪਰੰਤਿ[7] ਧੀਰਜ ਸਮ ਧਰਨੀ। ਮਹਾਂ ਗੰਭੀਰ ਜਿਨਹੁ ਕੀ ਕਰਨੀ। ਭੋਰ ਹੋਤਿ ਅਗਵਾਊ ਚਲੀਏ। ਸਾਦਰ ਦੇ ਉਪਹਾਰਨਿ ਮਿਲੀਏ॥੨੪॥ਰਹਹੁ ਨੈਮਿ ਬਾਂਛਤਿ ਚਿਤ ਲੀਜਹਿ। ਸਹਿਛ ਪ੍ਰੇਮ ਬਹੁ ਸੇਵਾ ਕੀਜਹਿ[8]। ਇੱਤਜਾਦਿਕ ਸਭਿ ਕਥਾ ਸੁਨਾਈ। ਸੰਗਤਿ

---

[1]ਕਿਸੇ (ਜਤਨ ਦੇ) ਕੀਤਿਆਂ ਵਿਯਥ ਨਹੀਂ ਆਖਣਾ ਸੀ। [2]ਮੈਂ ਸਭ (ਬਾਤ) ਕਰ ਆਇਆ ਹਾਂ। [3]ਭਾਵ, ਸਾਰੀ (ਸੰਗਤ)। [4](ਮੈਂ ਕਹਾਂ ਕਿ ਓਹ ਗੁਣਾਂ ਦੇ ਸਮੁੰਦਰ ਹਨ ਤਾਂ ਇਹ) ਪਦ ('ਗੁਣਾਂ ਦੇ) ਸਮੁੰਦਰ' ਬੀ ਛੋਟਾ ਹੈ (ਓਹ) ਇਸ ਤੋਂ ਬੀ ਵਡੇ ਗੁਣੀ ਹਨ। [5]ਸਰੋਵਰ ਤੁੱਲ ਹੈ। [6]ਅਸੰਖ ਸਾਗਰ। [7]ਸਮਝਿਆਂ ਪੈਂਦਾ ਹੈ ਕਿ।

ਮਿਲੀ ਸਥਾ[1] ਮਗ ਆਈ ॥੨੫॥ ਸੁਨਿ ਸਨਿ ਰਾਜਾ ਹਰਖਤਿ ਭਇਉ। ਬੰਦਹਿ ਮਨ ਕਰਿ ਸ਼ਰਧਾ ਲਇਉ।ਖਿਰਨੋ ਕਮਲ ਸਮ ਬਦਨ ਬਿਸਾਲਾ। ਕਰਨੋ ਸਮਾਜਭਨਾਰ ਭਤਕਾਲਾ॥੨੬॥ਭਈ ਪ੍ਰਾਤਿ ਨਾਵਿ ਚਲਨੋ ਅਗਾਊ। ਗੁਰੂ ਸਰੂਪ ਪਿਖਨਿ ਕਉ ਚਾਊ। ਅਧਿਕ ਸੈਨ ਚਢਿ ਚਲੀ ਪਿਛਾਰੀ। ਮਿਲਨੋ ਜਾਇ ਦੈ ਕੋਸ ਅਗਾਰੀ ॥ ੨੭ ॥ ਨਗਨ ਚਰਨ ਕਰਿ ਭਜਿ ਅਸਵਾਰੀ। ਨੰਮ੍ਰਿ ਹੋਇ ਕਰਿ ਬੰਦਨ ਧਾਰੀ। ਸ਼੍ਰੀ ਗੁਰ ਸ਼ਿਵਕਾ ਭਬਹਿ ਥੰਭਾਈ।ਬੁਝੀ ਸਕਲ ਕੁਸ਼ਲ ਨ੍ਰਿਪ ਭਾਂਈ॥੨੮॥ਹਾਥ ਜੋਰਿ ਨ੍ਰਿਪ ਸਕਲ ਉਚਾਰੀ। ਗੁਰ ਆਇਸੁ ਤੇ ਚਢਿ ਅਸਵਾਰੀ। ਸਨੈ ਸਨੈ ਗਮਨਤਿ ਪੁਰਿ ਓਰਾ। ਪਿਖਤਿ ਪਰਸਪਰ ਪ੍ਰੇਮ ਨ ਥੋਰਾ ॥ ੨੯ ॥ ਪੁਨ ਮੰਦ ਲੈ ਸੰਗਤਿ ਸਾਰੀ। ਮਿਲੇ ਆਇ ਦੈ ਦੈ ਉਪਹਾਰੀ। ਸਭਿਹਿਨਿ ਕਹੁ ਸਮੋਧ[2] ਕਰਿ ਨੀਕੋ।ਬੀਚ ਪ੍ਰਵੇਸ਼ੇ ਪੁਰਿ ਦਿੱਲੀ ਕੇ॥੩੦॥ਜੈਸਿੰਘਪੁਰਾ* ਹੁਤੋ ਜਿਸ ਥਾਨ। ਜੈਸਿੰਘ ਲੈ ਭਹਿਂ ਕੀਨਿ ਪਧਾਨ। ਜਿਸ ਜਿਸ ਥੀਥੀ ਜਾਤਿ ਚਲੇ ਹੈਂ। ਤਿਸ ਤਿਸ ਮਹਿਂ ਨਰ ਹੋੜਿ ਖਲੇ ਹੈਂ ॥ ੩੧ ॥ ਕਰ ਜੋਰਹਿਂ ਅਰੁ ਬੰਦਨ ਠਾਨਹਿਂ।ਦੇਖਿ ਪਰਸਪਰ ਸੁਜਸੁ ਬਖਾਨਹਿਂ।"ਜੋ ਸ਼੍ਰੀ ਰਾਮਰਾਇ ਪੂਛਮਾਏ" । ਤਿਨ ਕੋ ਭ੍ਰਾਤਾ ਏ ਅਬਿ ਆਏ ॥ ੩੨ ॥ ਗੁਰ ਗਾਦੀ ਪਰ ਇਸਥਿਤ ਏਹੀ। ਅਲਮਤ ਧਰਿ ਸ਼੍ਰੀ ਨਾਨਕ ਜੈਹੀ। ਬਾਲ ਆਰਬਲ ਬੁੱਧਿ ਗੰਭੀਰ। ਧੀਰਨ ਧੀਰ ਸੁ ਪੀਰਨਿ ਪੀਰ[3] ॥ ੩੩ ॥ ਗਰੀ ਬਜ਼ਾਰਨਿ ਮਹਿ ਚਲਿ†ਜਾਤੇ।ਅਨਿਕ ਭਾਂਤਿ ਨਰ ਬੋਲਤਿ ਜਾਤੇ। ਬਡੀ ਭੀਰ ਜੁਤਿ ਚਮਰ ਦੁਰਾਵਤਿ। ਮੰਦਮੰਦ ਸਿਵਕਾ ਗਮਨਾਵਤਿ ॥੩੪॥ ਗਮਨਤਿ ਜਬਿ ਢਿਗ ਨਿਕਟਾਯਹੁ।ਜੈ ਸਿੰਘ ਭੂਪ ਉਤਰਿ ਕਰਿ ਆਯਹੁ।ਹਾਥ ਜੋਰਿ ਕਰਿ ਗੁਰੂ

[1]ਜਿਵੇਂ ਰਾਹ ਵਿਚ ਆਈ ਮੰਗਤ ਮਿਲੀ ਸੀ। [2]ਉਪਦੇਸ਼। [3]ਪਹਿਲੇ ਆਏ ਸੇ।

*ਜਿੱਥੇ ਹੁਣ ਗੁਰਦੁਆਰਾ ਬੰਗਲਾ ਸਾਹਿਬ ਹੈ, ਏਥੇ ਰਾਜਾ ਜੈ ਸਿੰਘ ਦਾ ਬਾਗ ਸੀ, ਵਿਚ ਬੰਗਲਾ ਸੀ। ਉਸ ਨੇ ਸਭ ਤੋਂ ਚੰਗਾ ਥਾਂ ਜਾਣਕੇ ਅੱਠਵੇਂ ਗੁਰੂ ਜੀ ਨੂੰ ਉਤਾਰਾ ਉਥੇ ਦਿਤਾ ਸੀ। ਬਾਗ ਹੁਣ ਨਹੀਂ ਹੈ, ਗੁਰਦੁਆਰਾ ਕਾਇਮ ਹੈ। ਇਹ ਟਿਕਾਣਾ ਨਵੀਂ ਦਿੱਲੀ ਵਿਚ ਆ ਗਿਆ ਹੈ। ਰਾਜਾ ਜੈ ਸਿੰਘ ਦੇ ਸਮੇਂ ਇਸ ਦੇ ਨੇੜੇ ਉਸ ਦਾ ਡੇਰਾ ਹੁੰਦਾ ਸੀ ਤੇ ਬਾਜ਼ਾਰ ਤੇ ਬਸਤੀ ਸੀ, ਜਿਸ ਨੂੰ ਜੈ ਸਿੰਘ ਪੁਰਾ ਆਖਦੇ ਸਨ। ਹੁਣ ਇਹ ਬਸਤੀ ਬਿਸਰਸਨ ਕਰ ਦਿਤੀ ਗਈ ਹੈ ਜੈ ਸਿੰਘ ਦੇ ਨਾਮ ਤੇ 'ਜੈ ਸਿੰਘ ਰੋਡ' ਇਕ ਸੜਕ ਨੂੰ ਨਾਮ ਦੇ ਦਿਤਾ ਗਿਆ ਹੈ। ਜੰਤ੍ਰ ਮੰਤ੍ਰ ਤੇ ਬੰਗਲਾ ਸਾਹਿਬ ਤਕ ਇਹ ਬਸਤੀ ਹੁੰਦੀ ਸੀ। ਕਲਰਕਾਂ ਦੇ ਕੁਝ ਕੁਆਰਟਰ ਇਸੇ ਬਸਤੀ ਦੀ ਥਾਂਵੇਂ ਬਣੇ ਹਨ।

†ਪਾ-ਚਲ।

ਉਤਾਰੇ। ਚਲਨੋ ਸੈਗ ਲੇ ਸਦਨ ਮਝਾਰੇ ॥ ੩੫ ॥ ਮੰਦਰ ਸੁਖਦ ਖਟ ਰਿਤੁ ਮਹੀਆ। ਚਾਰ ਪ੍ਰਕੈਕ ਭ੍ਰਸਾਧੋ ਤਹੀਆ। ਆਸਤਰਨ ਬਹੁ ਬਿਸਦ ਬਿਛਾਵਾ। ਰੁਚਿਰ ਚੰਦੋਵਾ ਬੰਧਿ ਤਨਾਵਾ ॥ ੩੬ ॥ ਸਾਦਰ ਤਹਾਂ ਜਾਇ ਬੈਠਾਰੇ। ਨਿਕਟਿ ਸਚਿਤ ਭਾ ਬੰਦਨ ਧਾਰੇ। ਹਰਖ ਕਰਨਿ ਕਹੁ ਆਪਸ ਮਾਂਹਿ। ਰੁਚਿਰ ਬਾਰਤਾਲਾਪ ਕਰਾਹਿੰ ॥ ੩੭ ॥ ਸਭਿ ਸੈਗਤਿ ਕੋ ਕਹਨੋ ਮਸੰਦ। ਜੋ ਦਰਸ਼ਨ ਹਿਤ ਇਕਠੀ ਬ੍ਰਿੰਦ। 'ਸਫਲ ਬਿਲੋਚਨ ਕਰਿ ਹਹੁ ਕਾਲੀ[1]। ਇਮ ਮਰਜ਼ੀ ਸਤਿਗੁਰੂ ਬਿਸਾਲੀ' ॥ ੩੮ ॥ ਸੁਨਿ ਆਇਸੁ ਪੁਰਿ ਕੇ ਸਿਖ ਜੋਈ। ਕਰਿ ਕੈ ਬੰਦਨ ਤਹਿੰ ਤੇ ਤੋਈ। ਆਪ ਆਪਨੇ ਸਦਨ ਸਿਧਾਰੇ। 'ਦਰਸ਼ਨ ਕਰਿ ਹੈਂ ਫੇਰ ਸਕਾਰੇ' ॥ ੩੯ ॥

ਇਤਿ ਸ੍ਰੀ ਗੁਰਪ੍ਰਤਾਪ ਸੂਰਜ ਗ੍ਰੰਥੇ ਵਸਾਮਿ ਭਾਸੇ 'ਸ੍ਰੀ ਹਰਿਕ੍ਰਿਸ਼ਨ ਪੁਰਿ ਪ੍ਰਵੇਸ਼ਨ' ਪ੍ਰਸੰਗ ਬਰਨਨੰ ਨਾਮ ਨਵ ਤ੍ਰਿੰਸਤੀ ਅੰਸੂ ॥ ੩੯ ॥

੪੦. [ਦਿੱਲੀ ਵਿਖੇ ਨਿਵਾਸ]।

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਪੁਰੀ ਪ੍ਰਵੇਸ਼ ਜਾਇ। ਸਰਬ ਭਾਂਤਿ ਕੀ ਸੇਵ ਕਰਿ ਹਰਖਨੋ ਜੋ ਸਿੰਘ ਰਾਇ ॥ ੧ ॥ ਚੌਪਈ ॥ ਖਾਨ ਪਾਨ ਕਰਿ ਬਿਬਿਧ ਪ੍ਰਕਾਰੇ। ਕਰੀ ਜਾਮਨੀ ਸੈਨ ਸੁਖਾਰੇ। ਉਠਜਿ ਭਏ ਪੁਨ ਬਹੁ ਸਕਾਰੇ[2]।ਸਕਲਸੌਚ ਜੁਤਿ ਮੱਜਜਿਬਾਰੇ॥੨॥ਜੈਪੁਰ ਨਾਥ ਸੁ ਪੋਖ਼ਿਸ਼ ਪਾਏ। ਚਹਿਤਿ ਸ਼ਾਹੁ ਢਿਗ ਖ਼ਬਰ ਬਤਾਏ। ਪ੍ਰਥਮ ਆਇ ਸ਼੍ਰੀ ਗੁਰੂ ਸਮੀਪ। ਪਦ ਪਰ ਬੰਦਨ ਕੀਨਿ ਮਹੀਪ॥੩॥ 'ਸ਼ਾਹੁ ਨਿਕਟਿ ਮੈਂ ਚਾਹਤਿ ਜਾਯੋ। ਨਮੋ ਹੋਤੁ ਰਾਵਰ ਕੋ ਆਯੋ। ਸਹਿਜ ਪ੍ਰਸੰਸਾ ਸੁਧਿ ਕਹਿ ਦੈਹੌਂ। ਨੰਮ੍ਰੀ-ਭੂਤ ਭਲੇ ਤਿਸ ਕੈਹੌਂ' ॥੪॥ਸੁਨਿ ਸਤਿਗੁਰ ਤਿਸ ਕਹਨੋ ਬੁਝਾਈ।'ਹਮਰੋ ਮੇਲ ਨ ਬਨਹਿ ਕਦਾਈ। ਇਮ ਕਹਿਬੋ ਸੁਨਿਬੋ ਤੁਮ ਕਰਨਾ।ਤੁਰਕੇਸ਼ੁਰ ਸੈਗ ਬਨਹਿ ਨ ਅਰਨਾ[3] । ੫ ॥ ਤੋਰਿ ਪ੍ਰੀਤਿ ਕਰਿ ਹਮ ਚਲਿ ਆਏ। –[4]ਕਰਨੋ ਪ੍ਰਨ ਕੋ–ਦੂਤ ਸੁਨਾਏ।–ਸ਼ਾਹੁਸਮੀਪ ਰਾਖਿਯੋ ਪਤਿ ਕੋ। ਚਲਿ ਇਕ ਬਾਰ ਕੀਜੀਏ ਹਿਤ ਕੋ[4]–॥੬॥ਇੰਤਜਥਦਿਕ ਸੁਨਿ ਕੈ ਤਵ ਆਸ਼ੈ। ਮਿਲੋ ਆਇ ਇਕ ਪ੍ਰੇਮ ਪ੍ਰਿਯਾਸੈ[5]। ਨਾਂਹਿ ਤ ਕਿਮਹੁੰ ਨ ਆਵਨ ਹੋਇ। ਕਰਿਓ ਪ੍ਰਨ ਹਮ ਪੂਰਹਿੰ ਸੋਇ ॥ ੭ ॥ ਤੁਰਕ ਦਰਸ ਲੈਨੋ ਨਹਿੰ ਦੇਨਾ। ਇਹ ਦ੍ਰਿੜ੍ਹ ਜਾਨਹੁ ਕਬਹੁੰ ਚਲੈ ਨਾ।ਨਿਜ ਨਿਸ਼ਚੋ ਹਮ ਨੇ ਕਹਿ ਦੀਨਸਿ

[1]ਕਲ ਨੂੰ। [2]ਵਡੀ ਸਵੇਰੇ। [3]ਵਾਹ ਪੈਣਾ। [4](ਤੇਰੀ ਵਲੋਂ)ਦੂਤ ਨੇ(ਸਾਨੂੰ)ਸੁਣਾਇਆ ਸੀ,ਕਿ ਪ੍ਰਭੂ (ਆਪਣਾ ਪੁਰਾ) ਕਰਨਾ, (ਪਰ) ਇਕ ਵਾਰ ਪਾਤਸ਼ਾਹ ਕੋਲ ਪਤ ਰਖਾ ਦਿਓ, ਤੇ ਹਿਤ ਕਰਕੇ ਚਲ ਚਲੋ। [5]ਪ੍ਰੇਮੀ ਦੀ ਆਸ਼ਾ ਕਰਕੇ।

। ਤੂੰ ਬੁਧਿਵਾਨ ਲੇਹੁ ਮਨਿ ਚੀਨਸਿ' ॥ ੯ ॥ ਇਮ ਦ੍ਰਿੜ੍ਹ ਮਤਿ ਸੁਨਿ ਕੈ ਗੁਰ ਕੇਰਾ। ਸੋਚਤਿ ਜੈਸਿੰਘ ਚਾਵ ਘਨੇਰਾ। ਮਸਤਕ ਟੇਕਿ ਸ਼ਾਹੁ ਢਿਗ ਗਯੋ। ਸਭਾ ਮਝਾਰ ਪ੍ਰਵੇਸ਼ਤਿ ਭਯੋ॥੯॥ਕਰ ਜੋਰਤਿ ਕਹਿ ਬਾਕ ਸੁਨਾਯੋ। 'ਮੋ ਸੰਗ ਰਾਵਰ ਨੇ ਫੁਰਮਾਯੋ। ਸ਼੍ਰੀ ਹਰਿਕ੍ਰਿਸ਼ਨ ਪੁਰੀ ਮਹਿੰ ਲਜਾਵਹੁ। ਸਭਿ ਸੰਗਤਿ ਕਉ ਦਰਸ ਕਰਾਵਹੁ ॥ ੧੦ ॥ ਕਰਾਮਾਤ ਕੇ ਧਨੀ ਬਡੇਰੇ। ਉਤਰੇ ਆਇ ਸਦਨ ਮਹਿੰ ਮੇਰੇ।ਆਗੇ ਮਰਜ਼ੀ ਦੁਹ ਦਿਸ਼ਿ ਜੈਸੀ। ਕਰਿਬੋ ਬਿਖੈ ਆਇ ਹੈ ਤੈਸੀ ॥ ੧੧ ॥ ਸਭਾ ਬਿਖੈ ਮੈਂ ਜਿਸ ਬਿਧਿ ਕਹਯੋ। ਤਿਮ ਪੂਰਨ ਭਾ ਆਨੰਦ ਲਹਯੋ'।ਸੁਨਤਿ ਸ਼ਾਹੁ ਨੇ ਇਕ ਉਮਰਾਵਹਿ ਕੁਛ ਦਰਬ ਪਠਯੋ ਤਿਸ ਥਾਂਵ ॥੧੨॥ 'ਜ਼ਾਫਤ ਦੇਹੁ ਬੰਦਗੀ ਕਰਿਕੈ। ਬਹੁਰੋ ਬੁਝਯੋ ਬਿਨੈ ਉਚਰਿਕੈ। ਦਰਸ਼ਨ ਪਰਸਨਿ ਕਰਿਬੋ ਕਬੈ। ਮਿਲਨਿ ਹੋਹਿ ਤੁਮ ਭਾਖਹੁ ਜਬੈ' ॥ ੧੩ ॥ ਇਮ ਸੁਨਿ ਸਤਿਗੁਰ ਕੇ ਢਿਗ ਗਯੋ।ਅੰਤਰ ਸੁਧਿ ਪਹੁੰਚਾਵਤਿ ਭਯੋ।'ਪਠਯੋ ਸ਼ਾਹੁ ਨੇ ਅਪਨਿ ਮੁਸਾਹਬ। ਆਯੋ ਚਹਤਿ ਨਿਕਟਿ ਗੁਰ ਸਾਹਿਬ' ॥੧੪॥ ਸ਼੍ਰੀ ਹਰਿਕ੍ਰਿਸ਼ਨ ਸੁਨਯੋ ਜਬਿ ਆਵਾ।ਆਗੈ ਅਪਨਿ ਕਨਾਤ ਤਨਾਵਾ। ਸੁਭਟਨਿ ਗਨ ਦੀਵਾਨ ਲਗਾਯੋ । ਵਹਿਰ ਕਨਾਤ ਸੁ ਦਿਯੋ ਬਿਠਾਯੋ ॥ ੧੫ ॥ ਮਹਾਂ ਮਸੰਦ ਮੇਵਰੇ ਖਰੇ। ਸੰਗਤਿ ਕੀ ਅਰਦਾਸਨਿ ਕਰੇ।ਦਿੱਲੀ ਪੁਰਿ ਕੇ ਸਿਖ ਸਭਿ ਆਵੈਂ।ਭਾਂਤਿ ਭਾਂਤਿ ਭੇਟਨਿ ਅਰਪਾਵੈਂ ॥ ੧੬ ॥ ਪਢਹਿੰ ਸਬਾਬੀ ਸ਼ਬਦ ਸ-ਰਾਗ। ਸੁਨਹਿੰ ਪ੍ਰੇਮ ਤੇ ਜਿਨ ਬਡਭਾਗ। ਚਵਰਦਾਰ ਲੈ ਚਵਰ ਢੁਰਾਵਤਿ। ਸਿਖ ਦਰਸਹਿੰ ਮਨ ਮੋਦ ਉਪਾਵਤਿ॥੧੭॥ਤਿਹ ਛਿਨ ਅੰਤਰ ਆਨਿ ਪ੍ਰਵੇਸ਼ਾ।ਪਠਯੋ ਮੁਸਾਹਿਬ ਜੋ ਤੁਰਕੇਸ਼ਾ। ਸ਼ੁਭਤ ਸਭਾ ਮਹਿੰ ਕਹਿ ਬੈਠਾਰਾ। ਮਸਤਕ ਟੇਕਨਿ ਮੁਖਹੁੰ ਉਚਾਰਾ ॥ ੧੮ ॥ ਅਪਨਿ ਸ਼ਾਹੁ ਕੀ ਅਰਜ਼ ਗੁਜ਼ਾਰੀ। ਦਰਬ ਪੁਚਾਯਹੁ ਧਰਨੇ ਅਗਾਰੀ । 'ਇਹ ਜ਼ਾਫਤ ਹਿਤ ਤੁਮ ਕਉ ਦੀਨਾ। ਅਰ ਚਾਹਤਿ ਹੈ ਦਰਸ਼ਨ ਲੀਨਾ ॥ ੧੯ ॥ ਜਿਮ ਰਾਵਰ ਕੀ ਹੋਇ ਰਜ਼ਾਇ। ਤਮੈਂ ਮੈ ਕਹੌਂ ਸ਼ਾਹੁ ਸੰਗ ਜਾਇ' । ਚਿਤ ਕਨਾਤ ਕੇ ਅੰਤਰ ਅਹੈ । ਸ਼੍ਰੀ ਹਰਿਕ੍ਰਿਸ਼ਨ ਬਾਕ ਸੁਨਿ ਕਹੈ ॥ ੨੦ ॥ 'ਬਡੋ ਭ੍ਰਾਤ ਹਮਰੋ ਸਭਿ ਲਾਇਕ। ਜਿਮ ਚਾਹਤਿ ਤਿਮ ਅਛਮਤ ਦਾਇਕ।ਸੋ ਨਿਤ ਪਹੁੰਚਤਿ ਹੈ ਢਿਗ ਸ਼ਾਹੂ। ਜਿਮ ਬੁਝਤਿ ਉੱਤਰ ਦੇ ਪਾਹੂ ॥ ੨੧ ॥ ਸਤਿਗੁਰ ਪੂਰਨ ਪਿਤਾ ਹਮਾਰੇ। ਤਿਨ ਕੋ ਬਰਤਹਿੰ ਹੁਕਮ ਬਿਚਾਰੇ । ਸ਼੍ਰੀ ਮੁਖ ਤੇ ਇਮ ਕ੍ਰੀਨਿ ਉਚਾਰਨ।

ਭਲੈ ਹੋਨਿ ਹਿਤ ਸੀਖ ਸਿਖਾਰਨ[1] ॥ ੨੨ ॥[2]–ਬਡੋ ਭ੍ਰਾਤ ਮਤਿਵੈਤ ਤੁਮਾਰਾ। ਗਯੋ ਪੁਰੀ ਮਹਿੰ ਸ਼ਾਹੁ ਹਕਾਰਾ। ਲਾਯਕ ਕੋ ਲਖਿ ਤਿਸਹਿ ਪਠਾਯੋ। ਕਰਾਮਾਤ ਮਹਿੰ ਅਧਿਕ ਬਨਾਯੋ ॥ ੨੩ ॥ ਜਥਾ ਸ਼ਾਹੁ ਚਾਹੈ ਗੋ ਹੋਰਾ। ਸੋ ਦਿਖਾਇ ਹੈ ਸੁਘਰ ਬਛੇਰਾ। ਤੁਮ ਨੇ ਤਹਿੰ ਪਹੁੰਚਨਿ ਕੀ ਚਾਹੁ। ਨਹਿੰ ਕਰਨੀ ਅਪਨੇ ਮਨ ਮਾਂਹੁ ॥ ੨੪ ॥ ਕਿਸੀ ਹੇਤੁ ਕਰਿ ਦਿੱਲੀ ਜਾਵਹੁ। ਸਿਖ ਸੰਗਤਿ ਕੋ ਦਰਸ ਦਿਖਾਵਹੁ। ਤਉ ਸ਼ਾਹੁ ਸੰਗ ਮੇਲ ਜੁ ਕਰਨਾ। ਇਹ ਨ ਮਨੋਰਥ ਕਰਹੁ ਅਚਰਨਾ ॥੨੫॥ ਏਕ ਸਥਲ ਹੋਵਨਿ ਜੁਗ ਭ੍ਰਾਤ। ਮਤਸਰ ਉਪਜਹਿ ਉਰ ਬੱਖਯਾਤ। ਅਪਰ ਸਖਾ ਨਹਿੰ ਭ੍ਰਾਤ ਸਮਾਨ। ਜੋ ਕਰਿ ਹਿਰਦੈ ਪ੍ਰੇਮ ਮਹਾਨ ॥ ੨੬ ॥ ਭਾਇ ਪਨੋ ਮਹਿੰ ਮੁਖਤਾ ਅਹੈਰਾਮ ਲਖਨ ਆਦਿਕ ਜਬਿ ਕਹੈ।ਸਹਤਿ ਪ੍ਰੇਮ ਕੋ ਜਹਿੰ ਜੁਗ ਭਾਈ। ਦੁਲਭ ਬਾਤ ਸੋ ਭੀ ਬਨਿ ਜਾਈ ॥੨੭॥ ਦੁਤੀਏ ਸੁਨਹੁ ਭ੍ਰਾਤ ਸਮ ਬੈਰੀ। ਅਪਰ ਨਹੀਂ ਖੋਟੇ ਸਿਰ ਪੈਰੀ । ਦਸਮੁਖ[3] ਭ੍ਰਾਤ ਬਭੀਖਨ ਭਯੋ । ਬਾਲੀ ਅਰ ਸੁੱਗ੍ਰੀਵ ਜੁ ਥਿਯੋ ॥ ੨੮ ॥ ਦਾਰਸ਼ਕੋਹ ਸ਼ਾਹੁ ਕੋ ਭ੍ਰਾਤਾਬੁਰਿਆਈ ਇਨ ਕੀਨਿ ਬੱਖਯਾਤਾ[4]।ਇੱਤ੍ਯਾਦਿਕ ਜਗ ਭਏ ਅਨੇਕਾਗਿਨਹਿ ਸਭਿਨਿ, ਕੋ ਕਰਹਿ ਬਿਬੇਕ ॥ ੨੯ ॥ ਜੋ ਨਹਿੰ ਮਰਤਿ ਕਿਸੁ ਕੇ ਮਾਰੇ। ਸੋ ਭ੍ਰਾਤਾਨ ਛਲ ਕਰਿ ਸੰਘਾਰੇ–। ਇਮ ਲਖਿ ਕਰਿ ਉਰ ਪਿਤਾ ਹਮਾਰੇ। ਮਿਲਨਿ ਸ਼ਾਹੁ ਸੋਂ ਕਹਿ ਹਟਕਾਰੇ ॥ ੩੦ ॥ ਇਤੀ ਸ਼ਕਤਿ ਹਮ ਧਰਹਿੰ ਨ ਕੈਸੇ। ਪਿਤਾ ਬਾਕ ਭਜਿ ਬਰਤਹਿੰ ਜੈਸੇ। ਕਹਯੋ ਗੁਰਨਿ ਕੋ ਦ੍ਰਿਢ ਬਚ ਮਾਨਾ। ਜਿਮ ਸੁਮੇਰ ਨਹਿੰ ਕਬਹੁੰ ਪਯਾਨਾ ॥ ੩੧ ॥ ਪ੍ਰਾਨ ਜਾਨਿ ਲੈ ਬਚ ਮਹਿੰ ਰਹਿ ਹੌਂ। ਨਹੀਂ ਚਲਾਇਮਾਨਤਾ ਲਹਿਹੌਂ। ਇਹ ਆਸ਼ੈ ਹਮਰੇ ਉਰ ਕੋਰਾ। ਕਹਹੁ ਸ਼ਾਹੁ ਸੋਂ ਇਮਹੁ ਬਛੇਰਾ ॥ ੩੨ ॥ ਇਹ ਸਭਿ ਬਾਤ ਦੇਹੁ ਸਮੁਝਾਈ।–ਪਿਤ ਆਇਸੁ ਮਹਿੰ ਚਲਹਿੰ ਸਦਾਈ–[7]। ਸੁਨਿ ਉਮਰਾਉ ਬਾਕ ਗੰਭੀਰ। [6]ਬੈਸ ਅਲਪ ਮਹਿੰ ਬੁਧਿ ਬਰਬੀਰ ॥੩੩॥ ਦੀਰਘ ਦਰਸ਼ੀ ਮਹਦ ਮਹਾਨੇ । ਕਰਾਮਾਤ ਸਾਹਿਬ ਪਹਿਚਾਨੇ। ਨਾਂਹਿ ਭ ਪਾਤਿਸ਼ਾਹ ਕੋ ਸਗ। ਕੋ ਨਹਿੰ ਚਾਹਤਿ ਸਹਿਜ ਉਮੰਗ ॥ ੩੪ ॥ ਜਿਸੁ ਢਿਗ ਜੈਬੋ

---

[1]ਸਾਡੇ ਭਲੇ ਦੀ ਸਿੱਖਿਆ ਸਿਖਾਉਣ ਹਿਤ ਉਚਾਰਨ ਕੀਤਾ। [2]ਗੁਰੂ ਹਰਿਕ੍ਰਿਸ਼ਨ ਜੀ ਹੁਣ ਆਪਣੇ ਪਿਤਾ ਜੀ ਦੇ ਵਾਕ ਕਹਿਣ ਲੱਗੀ ਹਨ:–। [3]ਰਾਵਣ। [4]ਇਸ ਸ਼ਾਹ ਨੇ ਪ੍ਰਗਟ ਉਸ ਨਾਲ ਬੁਰਿਆਈ ਕੀਤੀ ਹੈ।

ਮਹਦ ਬਡਾਈ। ਤਿਸ ਕਰਿਬੇ ਕਉ ਨਹਿੰ ਲਲਚਾਈ। ਆਜ ਜਗਤ ਮਹਿੰ ਕੋਇ ਨ ਐਸੇ। ਹਿਤ ਕਰਿ ਸ਼ਾਹੁ ਹਕਾਰਹਿ ਕੈਸੇ॥੨੫॥ਨਹਿੰ ਮਾਨੈ ਧੀਰਜ ਧਰਿ ਰਹੈ। ਇਨ ਕੇ ਸਮ ਏਹੀ ਇਕ ਅਹੈਂ। ਹਿੰਦੂ ਤੁਰਕ ਪੀਰ ਗੁਰ ਹੋਈ। ਕਹੈ ਸ਼ਾਹੁ, ਨਹਿੰ ਅਟਕਹਿ ਕੋਈ' ॥ ੨੬ ॥ ਕਰਿ ਤਰੀਫ ਉਮਰਾਉ ਬਡੇਰੀ। ਹਾਥ ਜੋਰਿ ਬੈਦੇ ਤਿਸ ਬੇਰੀ॥ਬਿਸਮਯ ਹੋਇ ਗਮਨਿ ਕੋ ਠਾਨਾ। ਰਿਦੇ ਬਡਾਈ ਗੁਨਤਿ ਮਹਾਨਾ ॥ ੨੭ ॥ ਜਾਇ ਸ਼ਾਹੁ ਸੰਗ ਕੀਨਿ ਸਲਾਮ। ਕਹੀ ਹਕੀਕਤ ਗਾ ਜਿਸ ਕਾਮ। 'ਕਰੀ ਆਪ ਪਰ ਖੁਸ਼ੀ ਘਨੇਰੀ। ਭਨੀ ਪ੍ਰਭੁੱਗਨਾ ਅਪਨਿ ਬਡੇਰੀ ॥ ੨੮ ॥ ਪਿਤ ਆਇਸੁ ਹਮਰੇ ਗਿਰ ਜੈਸੀ। ਚਲੈ ਨ ਬਿਘਨ ਬਾਧੁ ਬਹਿ ਕੈਸੀ'। ਇੱਤਮਾਦਿਕ ਸਭਿ ਬਾਤ ਸੁਨਾਈ। ਜਿਮ ਭ੍ਰਾਤਨਿ ਕੀ ਹੋਤਿ ਸਦਾਈ॥ ੨੯ ॥ ਸੁਨਿ ਨੌਰੰਗ ਸਮੁਝਨੋ ਮਨ ਮਾਂਹੀ।–ਇਹ ਗੰਭੀਰਤਾ ਅਤਿ ਲਖਿ ਪਾਹੀ॥ਬਡੇ ਭ੍ਰਾਤ ਕੋ ਆਸ਼ੈ ਕਹਾਂ। ਕਹਿ ਬੁਲਵਾਇ ਮਤਸਰੀ ਮਹਾਂ ॥੪੦॥ ਤਊ ਛਿਮਾ ਜੁਤਿ ਇਨ ਕੀ ਬਾਨੀ। ਨਹੀਂ ਦ੍ਵੈਸ਼ ਕੀ ਬਿਧਿ ਕਿਮ ਠਾਨੀ। ਅਰ ਗਾਦੀ ਪਰ ਬੈਠਨੋ ਜੋਈ। ਅਲ੍ਹਮਤ ਬਿਖੇ ਅਧਿਕਤਾ ਹੋਈ ॥ ੪੧ ॥ ਤਿਨ ਕੀ ਰੁਚਿ ਕੋ ਬਿਨਾ ਬੁਲਾਵਨਿ। ਮੁਝ ਕੋ ਨੀਕ ਨ ਕਰਵਿ ਅਵਾਹਨ–। ਇਮ ਸਮੁਝਨੋ ਨੌਰੰਗ ਮਤਿ ਕਰਿ ਕੈ। ਹੋਯੋ ਤੁਸ਼ਨਿ ਰਿਦੇ ਬਿਚਰਿ ਕੈ ॥ ੪੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮਿ ਰਾਸੇ 'ਸ਼੍ਰੀ ਹਰਿਕ੍ਰਿਸ਼ਨ' ਪ੍ਰਸੰਗ ਵਰਣਨੰ ਨਾਮ ਦ੍ਵਾਚਾਰਿੰਸਕੀ ਅੰਸੂ ॥ ੪੦ ॥

੪੧. [ਗੁਰੂ ਜੀ ਦੀ ਮਹਿਮਾ ਸੁਣਕੇ ਰਾਮਰਾਇ ਦੀ ਈਰਖਾ। ਸ਼੍ਰਾਪ]।

ਦੋਹਰਾ ॥ ਦਿੱਲੀ ਪੁਰਿ ਕੀ ਸੰਗਤਾਂ ਆਇ ਉਪਾਇਨ ਲਯਾਇ। ਦਰਸ਼ਨ ਪਰਸੈਂ ਗੁਰੂ ਕੋ ਚਹੈਂ ਕਾਮਨਾ ਪਾਇ ॥ ੧॥ ਚੌਪਈ ॥ ਤਨ ਕੇ ਰੋਗੀ ਤਪ, ਦ੍ਰਿਗ, ਖਾਂਸਾ। ਮਹਿਮਾ ਸੁਨਤਿ ਜਾਹਿੰ ਗੁਰ ਪਾਸੀ। ਧਰਹਿੰ ਰਿਦੇ ਸ਼ਰਧਾ ਸੁਖਰਾਸੀ। ਦਰਸਤਿ ਰੁਜ ਗਨ ਝੁਰਤ ਬਿਨਾਸੀ ॥ ੨ ॥ ਗੁਰ ਸਿੱਖਨ ਕੇ ਜਬਿ ਦੁਖ ਗਏ। ਅਪਰ ਸਮੀਪ ਤਿਨਹੁੰ ਸੁਨਿ ਲਏ। ਰੁਜ ਪੀੜਤਿ ਤਨ ਸੰਕਟ ਪਾਏ। ਸੁਨਤਿ ਸੁਜਸੁ ਗੁਰ ਸ਼ਰਨ ਸਿਧਾਏ॥ ੩ ॥ ਦ੍ਰਿਗ ਤੇ ਦਿਖਹਿੰ ਨ ਦਰਸ਼ਨ ਜਾਵਦ। ਆਨਕ ਰੀਤਿ ਰੁਜ ਪੀੜਹਿ ਭਾਵਦ। ਚਾਰੁ ਮੁਖਾਰਬਿੰਦ ਜਬਿ ਦਰਸੈਂ। ਤਾਤਕਾਲ ਹੁਇ ਆਵਤਿ ਹਰਸ਼ੈ[1] ॥੪॥ ਪੁਰਿ ਮਹਿੰ ਘਰ ਘਰ ਕੀਰਤ ਫੁਲੀ। ਮਨਹੁੰ ਮਾਲਤੀ ਬਿਗਸਤਿ ਝੁਲੀ।

[1]ਅਨੰਦ, ਸੁਖ।

ਸੁਨਿ ਸੁਨ੍ਹਿ ਪਹੁੰਚਤਿ ਹੈਂ ਦੁਜਵਾਰੇ[1]। ਭਰੀ ਭੀਰ ਰਹਿ ਸਤਿਗੁਰ ਦ੍ਵਾਰੇ ॥੫॥ ਹੋਹਿ ਰੋਗ ਕੋ, ਦੇਖ ਬਿਨਾਸ਼ੈ। ਜਿਮ ਤਮ ਤੋਮ ਤਰਨਿ ਕੇ ਪਾਸੈ[2]। ਦਰਸ਼ਨ ਸਫਲ ਹੋਤਿ ਗੁਰ ਕੇਰਾ। ਪਸਰਜੋ ਪੁਰੀ ਬ੍ਰਿਤਾਂਤ ਬਡੇਰਾ ॥ ੬॥ ਇਕ ਦਿਨ ਸਭਾ ਸੁਭਟ ਗਨ ਕੇਰੀ॥ਸ਼ਸਤ੍ਰ ਬਸਤ੍ਰ ਯੁਤਿ ਸਜਤਿ ਘਨੇਰੀ। ਮਹਾਂ ਮਸੰਦ ਧਨੀ ਦਿਸ਼ਿ ਏਕ। ਬੈਠਹਿੰ ਸਤਿਗੁਰ ਨਿਕਟਿ ਅਨੇਕ ॥ ੭॥ ਖਰੇ ਮੇਵਰੇ ਹੁਇ ਅਰਦਾਸ। ਕਰ ਜੋਰਹਿੰ ਸਿਖ ਠਾਢੇ ਪਾਸ। ਕੋ ਮਾਂਗਹਿ 'ਸਿਮਰਨਿ ਸਤਿਨਾਮੁ'। ਕੋ ਜਾਚਤਿ 'ਸੁਖ,ਸੁਤ,ਧਨ,ਧਾਮ' ॥੮॥ ਕੋ ਮਨ ਤੇ ਹੀ ਮਾਂਗਨਿ ਕਰੈ। ਕੋ ਮੁਖ ਤੇ ਕਰਿ ਬਿਨੈ ਉਚਰੈ। ਸਤਿਗੁਰ ਬਯਾਪ ਰਹੈ ਸਭਿ ਮਾਂਹਿ। ਜਾਨਹਿੰ ਸਭਿ ਕੀ, ਦੇਂ ਪੁਨ ਤਾਂਹਿ[3] ॥ ੯ ॥ ਅਨਿਕ ਭਾਂਤਿ ਦੁਜਗਨਕੋ ਡੇਰਾ॥ਪੁਰਿ ਤੇ ਉਠਿ ਗਮਨਜੋ ਤਿਸ ਬੇਰਾ॥ਜ੍ਵਰ ਆਦਿਕ ਦੁਜ ਕਹਿੰ ਲੈ ਕਹੈਂ। ਨਹੀਂ ਸਥਿਰਤਾ ਤਿਸ ਥਲ ਲਹੈਂ ॥੧੦॥ ਜਹਿੰ ਕਹਿੰ ਮਿਲਿ ਨਰ ਨਾਰਿ ਕਹੈਤੇ। 'ਪਰਮ ਪੁਰਖ ਇਨ ਪੁਰਿ ਦੁਖ ਹੈਤੇ। ਬਡੋ ਭ੍ਰਾਤ ਸਭਿ ਅਜ਼ਮਤ ਲਾਇਕ। ਭਯੋ ਦਿਖਾਇ ਤੁਰਕ ਗਨ ਨਾਇਕ ॥੧੧॥ ਇਹ ਤੋ ਸਭਿ ਦੀਨਨਿ ਕੇ ਦਾਨੀ। ਦਰਸ਼ਨ ਦਿਖੇ ਦੋਖ ਦੁਖ ਹਾਨੀ'। ਇੱਤ੍ਯਾਦਿਕ ਜਸੁ ਭਨਤਿ ਸੁਨਤਿ ਹੈਂ। ਮਹਿਮਾਂ ਸਭਿ ਤੇ ਅਧਿਕ ਗੁਨਤਿ ਹੈਂ ॥੧੨॥ਗੁਰ ਸਿਮਰੇ ਪੁਨ ਇਕ ਦਿਨ ਸ਼ਾਹੁ। ਕਰਜ਼ਿ ਬਾਰਤਾਲਾਪ ਜਿ ਪਾਹੁ।ਸੁਜਸੁ ਬਖਾਨਜੋ ਸਤਿਗੁਰ ਕੇਰਾ। 'ਪੁਰਿ ਤੇ ਨਾਸ਼ ਕੀਨਿ ਦੁਜ ਡੇਰਾ ॥ ੧੩ ॥ ਮਹਾਂ ਗੰਭੀਰ ਧੀਰ ਸੁਖ ਸਾਗਰ। ਬਧ ਲਘੁ ਬੁੱਧੀ ਬ੍ਰਿਧ, ਬਡ ਨਾਗਰ। ਸਰਬ ਲੋਕ ਜਸੁ ਪਾਵਨ ਕਹੈਂ। ਧਨੀ ਰੰਕ ਜਿਨ ਕੋ ਸਮ ਅਹੈਂ[4] ॥ ੧੪ ॥ ਇਤਨੇ ਮਹਿੰ ਜੇਠੇ ਗੁਰ ਭ੍ਰਾਤ। ਨਾਮ ਸੁ ਰਾਮਰਾਇ ਬੱਖਯਾਤ। ਸੁਨਿ ਸੁਨਿ ਅਨੁਜ ਸੁਜਸੁ ਸੁਖ ਨਾਂਹੀ। ਜਥਾ ਬਿਲੋਕਿ ਚੰਦ੍ਰ ਬ੍ਰਿਹੁਮਾਂਹੀ[5]*॥੧੫॥ਸਭਾ ਮਝਾਰਆਇ ਸੋ ਗਯੋ।ਜਥਾਜੋਗ ਤਹਿੰ ਬੈਠਤਿ ਭਯੋ। ਅਨੁਜ ਪ੍ਰਸੰਗ ਸੁਨਜੋ ਜਸੁ ਕੇਰਾ। ਮਤਸਰ ਪਾਵਕ ਜ੍ਵਲਤਿ ਬਡੇਰਾ ॥ ੧੬ ॥–ਮਮ ਕੀਰਤਿ ਤੇ ਹੁਇ ਅਧਿਕਾਈ। ਸੁਨਹਿ ਸ਼ਾਹੁ ਮੁਝ ਤੇ ਫਿਰਿ ਜਾਈ।ਹਟਜੋ ਨ ਆਵਨਿ ਤੋ, ਚਲਿ ਆਯੋ।

[1]ਰੋਗੀ। [2]ਜਿਵੇਂ ਗਾੜ੍ਹਾ ਅੰਧੇਰਾ ਸੂਰਜ ਦੇ ਪਾਸ (ਗਿਆਂ ਨਾਸ਼ ਹੁੰਦਾ ਹੈ)। [3]ਤਿਸ ਨੂੰ (ਮਨ ਬਾਂਛਤ) ਦੇਂਦੇ ਹਨ। [4]ਜਿਵੇਂ ਚੰਦ ਵੇਖ ਕੇ (ਬਿਰਹਨੀ) ਵਿਛੋੜੇ ਵਿਚ (ਦੁਖੀ ਹੁੰਦੀ)।

*ਪਾ:–ਜਜੋਂ ਖਿਖਿ ਸਸਿ ਬਿਰਹਨ ਦੁਖ ਪਾਹੀਂ।

ਗੁਰਗਾਦੀ ਪਾਇ ਨ ਤ੍ਰਿਪਤਾਯੋ ॥੧੭॥ ਸ਼ਾਹੁ ਸਮੀਪ ਰਹਨਿ ਕੋ ਚਾਹਤਿ। ਲੈਨਿ ਬਡਾਈ ਦਰਬ ਉਮਾਹਤਿ। ਮਝ ਸਮ ਹੋਇ ਕਿ ਹੁਇ ਅਧਿਕਾਈ। ਕਰਾਮਾਤ ਕੁਛ ਦੇਹਿ ਦਿਖਾਈ ॥ ੧੮ ॥ ਅਬਿ ਲੌ ਪੁਰਿ ਮਹਿੰ ਮਮ ਬਡਿਆਈ। ਹੁਤੀ ਬਿਸਾਲ ਬਧਤਿ ਅਧਿਕਾਈ। ਭਿਹ ਰੋਕਨਿ ਕਹੁ ਇਹ ਚਲਿ. ਆਏ। ਅਪਨਿ ਪ੍ਰਭਾਵ ਬਿਲੰਦ ਦਿਖਾਏ ॥ ੧੯ ॥ ਇਹ ਤੋ ਮੋ ਤੇ ਜਰੀ ਨ ਜਾਇ। ਦੈ ਹੌਂ ਸ੍ਰਾਪ ਦੇਹੁ ਬਿਨਸਾਇ। ਅਪਰ ਉਪਾਇ ਚਲਨੈ ਨਹਿੰ ਕੋਈ। ਬੁਰੀ ਕਰਤਿ ਭਲ ਹੋਵਤਿ ਨੈਈ ॥ ੨੦ ॥ ਇਹਾਂ ਬੁਲਾਯਹੁ ਕਾਜ ਬਿਗਾਰਨਿ। ਸੋ ਨ ਭਯੋ ਸਭਿ ਕੀਨਿ ਸੁਧਾਰਨਿ। ਸ਼ਾਹੁ ਸਮੀਪੀ ਤਿਹ ਜਸੁ ਕਹੀਂ। ਅਪਰਨਿ ਕੀ ਕਨਾ ਗਿਨਤੀ ਅਹੈ ॥ ੨੧ ॥ ਮੁਝ ਤੇ ਕਰਹਿ ਬਡੋ ਅਧਿਕਾਰ।ਮਮ ਜਸੁ ਹੁਇ ਹੈ ਅਲਪ ਅਕਾਰ[1]।ਸਿਖ ਸੰਗਤਿ ਫਿਰ ਜਾਵਹਿ ਸਾਰੇ। ਦੇਖਾ ਦੇਖੀ ਅਪਨਿ ਮਝਾਰੇ ॥ ੨੨ ॥ ਯਾਤੇ ਇਨ ਕੋ ਰਹਨਿ ਨ ਨੀਕੋ। ਇਸ ਤੇ ਬਧਹਿ ਮੋਹਿ ਦੁਖ ਜੀਕੋ–। ਇੱਤਯਾਦਿਕ ਨਿਤ ਗਟੀ ਗਿਨੰਤਾ। ਜਬਿ ਕੋ ਪੁਰਿ ਪ੍ਰਵਿਸ਼ੇ ਦੁਖ ਹੰਤਾ[2] ॥ ੨੩ ॥ ਸ਼ਾਹੁ ਸਮੀਪ ਸੁਨਤਿ ਜਸੁ ਸੁੰਦਰ।ਜਰ ਬਰ ਗਯੋ ਰਿਦੇ ਕੋ ਅੰਦਰ।ਕਹਨਿ ਲਗਨੈ ਸਭਿ ਸਭਾ ਮਝਾਰੀ। 'ਜਿਹ ਤੁਮ ਕੀਰਤਿ ਕਰਤਿ ਉਚਾਰੀ ॥ ੨੪॥ਬਾਲਕ ਬਧ ਮਹਿੰ ਬਿਘਨ ਬਿਸਾਲੇ।ਆਦਿ ਸੀਤਲਾ ਕਰਤੀ ਕਾਲੇ[3]। ਇਨ ਤੇ ਉਬਰਨਿ ਦੁਸ਼ਤਰ ਅਹੈ। ਬਡੇ ਹੋਨਿ ਪੁਨ ਪਾਛੇ ਲਹੈ ॥ ੨੫ ॥ ਦੋਹਰਾ ॥ ਖਾਜ[4] ਸੀਤਲਾ ਕੋ ਅਹੈ ਕਹਾਂ ਭਯੋ ਜੇ ਆਇ।ਕਿਮ ਉਬਰੈ ਜਬਿ ਨਿਕਸਿ ਹੈ ਸਮਾ ਭਯੋ ਨਿਕਟਾਇ ॥੨੬॥ਚੌਪਈ॥ਨਹੀਂ ਸੀਤਲਾ ਨਿਕਸੀ ਆਗੇ। ਅਬਿ ਨਿਕਸੈ ਤੌ ਪ੍ਰਾਨਨਿ ਭਜਾਗੇ। ਜਬਿ ਉਬਰਹਿ ਤਬਿ ਜੀਵਨ ਆਸਾ। ਤੌ ਲਗਿ ਨਹਿੰ ਤਿਨ ਕੋ ਭਰਵਾਸਾ[5]॥੨੭॥ਨੌਰੰਗ ਸਹਿਤ ਸੁਨਤਿ ਬਿਸਮਾਏ।–ਦ੍ਰੋਹ ਅਨੁਜ ਸੋਂ ਸ੍ਰਾਪ ਅਲਾਏਹਮ ਸੋਂ ਨਹਿੰ ਮਿਲਿਬੇ ਤਿਸ ਚਾਹੁ[6]। ਤਉ ਦੁਖਹਿ ਛੋਭਤਿ ਮਨ ਮਾਂਹੁ ॥੨੮॥ ਅਲਪ ਆਰਬਲ ਛਿਮਾ ਕਰਤਿ ਹੈ। ਇਹ ਜੇਠੋ ਹੌਰਵਤਿ[7] ਧਰਤਿ ਹੈ। ਲਖੀ ਜਾਇ ਇਨ ਮਹਿੰ ਬਿੱਪ੍ਰੀਤ। ਹੌਰਵ ਅਰੁ ਗੰਭੀਰ ਜੁ ਚੀਤ[8]–॥੨੯॥ਇੱਤਯਾਦਿਕ ਸਭਿ ਰਿਦੇ

[1]ਮੇਰੇ ਜਸ ਦਾ ਆਕਾਰ ਛੋਟਾ ਹੋ ਜਾਊ। (ਅ) ਮੇਰਾ ਜਸ ਥੋੜਾ ਤੇ (ਅ+ਕਾਰ=) ਵਿਅਰਥ ਹੋ ਜਾਊ। [2]ਦੁਖ ਦੂਰ ਕਰਨ ਵਾਲੇ ਗੁਰੂ ਜੀ। [3]ਕਾਲ ਕਰਨ ਵਾਲੀ। [4]ਖਾਣਾ। [5]ਗੁਰੂ ਜੀ ਨੂੰ ਚਾਹ ਨਹੀਂ। [6]ਹੋਲਾਪਨ। [7]ਇਨ੍ਹਾਂ (ਦੋਹਾਂ) ਵਿਚ ਗੁਣਾਂ ਦੀ ਵਿਪ੍ਰੀਤੀ (ਉਲਟਤਾ) ਦਿੱਸਦੀ ਹੈ, (ਇਕ ਦੇ ਚਿਤ) ਹੋਲਾਪਨ ਹੈ ਦੂਸਰੇ ਦੇ ਗੰਭੀਰਤਾ।

ਬਿਚਾਰਤਿ।ਸੁਨਿ ਕੈ ਨੌਰੰਗਸ਼ਾਹੁ ਉਚਾਰਤਿ।'ਕਜੋਂ ਤੁਮ ਰਿਸਹੁਕ੍ਰਾਤਵਿਗ ਜਾਨੈ'। ਹਮ ਸੰਗ ਮੇਲ ਨਹੀਂ ਸੋ ਮਾਨੈ॥ ੩੦ ॥ਪੂਰਬ ਕਹਤਿ ਅਵਾਹਨਿ ਭਾਂਹੀ।ਅਬਿ ਕਜੋਂ ਦੂਖਹੁ ਆਵਤਜੋਂ ਪਾਹੀ।ਹੋਹੁ ਸੁਸ਼ੀਲ ਕਰਹੁਨਿਜ ਮੇਲਾ। ਆਪਸ ਮਹਿੰ ਨਹਿੰ ਕਹੋ ਦੁਹੇਲਾ'॥੩੧॥ਤੁਮ ਦੋਨਹੁੰ ਕੇ ਨਿਫਲ ਨ ਬੈਨ। ਕਹੋ ਸੁ ਹੋਇ ਦੁਖ ਕੈ ਸੁਖ ਚੈਨ । ਅਬਿ ਰਿਸ ਕਰਿ ਬੋਲਹੁ ਜਿਮ ਆਪ। ਉਚਰਹਿੰ ਸੋਪਿ, ਪਰਹਿ ਸੰਤਾਪ ॥ ੩੨ ॥ ਛਿਮਾ ਕਰੇ ਸੁਖ ਪ੍ਰਾਪਤਿ ਦੋਊ। ਸਿਖ ਸੇਵਕ ਮਾਨਹਿੰ ਸਭਿ ਕੋਊ । ਹਿੰਦੁਨਿ ਮਹਿੰ ਤੁਮ ਸੁਜਸੁ ਬਿਸਾਲ। ਅਰਪਹਿੰ ਧਨ ਕੋ ਸ਼ਰਧਾ ਨਾਲ' ॥੩੩॥ ਸੁਨਿ ਸ਼੍ਰੀ ਰਾਮਰਾਇ ਪੁਨ ਕਹਜੋ। 'ਪਿਤ ਕੋ ਸਭਿ ਸਮਾਜ ਤਿਨ ਲਹਜੋ । ਦੈ ਬਿੰਸਤ ਛਤ[1] ਬਲੀ ਤੁਰੰਗ । ਬਹੁਤ ਸਮਾਜ ਅਪਰ ਤਿਨ ਸੰਗ ॥ ੩੪ ॥ ਸਨੰਦਨ ਛਿਵਕਾ ਬਾਹਨ ਘਨੇ । ਸਦਨ ਸਮੱਗ੍ਰੀ ਕੋ ਸਭਿ ਗਿਨੈ। ਅਨਿਕ ਪਦਾਰਥ ਪਿਤ ਕੇ ਲੀਨੈ। ਮੁਝ ਕੋ ਸਭਿ ਤੇ ਖਾਰਜ ਕੀਨੇ ॥ ੩੫ ॥ ਅਬਿ ਦਿੱਲੀਪੁਰਿ ਸੰਗਤਿ ਸੇਵਾ। ਸਭਿ ਕੋ ਆਨਿ ਬਨਜੋ ਗੁਰੁਦੇਵਾ । ਅਪਰ ਕਹਾਂ ਲਗ ਕਹੋਂ ਘਨੇਰੇ । ਨਹਿੰ ਐਸ਼੍ਵਰਜ ਚਾਹਤੋ ਮੇਰੇ ॥ ੩੬ ॥ ਸਭਿ ਬਿਧ ਸੋਂ ਮੇਰੋ ਅਧਿਕਾਰਾ । ਅਬਿ ਲੌ ਜਹਿੰ ਕਹਿੰ ਕਰਤਿ ਸੰਭਾਰਾ'। ਸੁਨਿ ਕੈ ਸ਼ਾਹੁ ਸਭਾ[2] ਸਭਿ ਕਹਿਈ। 'ਤੁਮ ਜੋਠੇ ਕੋ ਛਿਮਾ ਸੁ ਚਹਿਈ' ॥੩੭॥ ਸਭਿ ਨੇ ਕਹਿ ਨੀਕੇ ਸਮੁਝਾਯੋ। ਮਤਸਰ ਕਰਤਿ ਨ ਕਿਸ ਕੋ ਭਾਯੋ। ਸਭਾ ਬਿਖੈ ਇਮ ਭਾ ਥਿਰਤਾਂਤ। ਕਹਤਿ ਸੁਨਤਿ ਸਭਿ ਨਿਜ ਘਰ ਜਾਤਿ ॥ ੩੮ ॥ ਪਸਰਜੋ ਪੁਰਿ ਮਹਿੰ ਜਹਿੰ ਕਹਿੰ ਭਾਖਤਿ । ਦੋਨਹੁੰ ਪੱਖਨਿ ਕਹੁ ਸਿਖ ਰਾਖਤਿ[3]। ਕੋ ਕਹਿ 'ਸ਼੍ਰੀ ਹਰਿਕ੍ਰਿਸ਼ਨ ਬਡੇਰੇ।ਥਿਤ ਗਾਦੀ ਪਰ ਗੁਨ ਬਹੁਤੇਰੇ॥੩੯॥ ਛਿਮਾ ਆਦਿ ਤਿਨਹੂੰ ਮਹਿੰ ਪਈਅਤਿ। ਕਰਾਮਾਤ ਮਹਿੰ ਅਧਿਕ ਲਖਈਅਤਿ'। ਕੋ ਕਹਿ 'ਰਾਮਰਾਇ ਬਡ ਨੰਦ। ਕਰਾਮਾਤ ਦਿਖਰਾਇ ਬਿਲੰਦ' ॥ ੪੦ ॥ ਇੱਤਮਾਦਿਕ ਸਿਖ ਝਗਰਾ ਪਾਈ । ਭਾਖਹਿੰ ਲਘੁਤਾ ਅਰੁ ਬਡਿਆਈ । ਤਉ ਗੁਰੁ ਹਰਿਕ੍ਰਿਸ਼ਨ ਮਹਾਨਾ। ਉਦੈ ਹੋਤਿ ਜਿਮ ਭਾਨੁ ਸਮਾਨਾ॥੪੧॥ਨਿੰਦਕ ਸਮ ਉਲੂਕ ਦੁਖ ਪਾਵਤਿ । ਸਿੱਖ ਤਾਮਰਸ[4] ਬਿਕਸਿ ਸੁਹਾਵਤਿ । ਜਹਿੰ ਕਹਿੰ ਹੋਤਿ ਬਡੀ ਬਡਿਆਈ । ਇੱਤਮਾਦਿਕ

---

[1]ਡਰਾ ਨੂੰ ਨੇੜੇ ਜਾਣਕੇ । [2]ਖੁਖਦਾਈ (ਵਾਕ) ਨਾ ਕਹੋ । [3]ਬਾਈ ਸੋ । [4]ਸ਼ਾਹ ਦੀ ਸਭਾ । [5]ਸਿੱਖ ਰੱਖਦੇ ਹਨ । [6]ਕੈਵਲ ।

ਗੁਨ ਲਖਿ ਸਮੁਦਾਈ ॥ ੪੨ ॥ ਭਰੀ ਭੀਰ ਰਹਿ ਸਤਿਗੁਰ ਦ੍ਵਾਰੇ । ਹੋਹਿ ਅਰੁਜ[1] ਆਨਹਿ ਉਪਹਾਰੇ । ਬੰਦਹਿੰ ਬੋਲਹਿੰ ਬਡਿ ਬਡਿਆਈ । ਜਪਹਿੰ ਨਾਮ ਦਰਸਹਿੰ ਸੁਖ ਪਾਈ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਾਸੇ 'ਰਾਮਰਾਇ' ਪ੍ਰਸੰਗ ਕਥਨੰ ਨਾਮ ਏਕ ਚਤਵਾਰਿੰਸਤੀ ਅੰਸੂ ॥ ੪੧ ॥

੪੨. [ਰਾਮਰਾਇ ਬਾਬਤ ਭਵਿੱਖਤ ਵਾਕ]।

ਦੋਹਰਾ ॥ ਅਗਲੀ ਭਈ ਪ੍ਰਭਾਤਿ ਜਬਿ ਸੌਚ ਸਮੇਤ ਸ਼ਨਾਨ। ਕਰਿ ਬੈਠੇ ਸ਼੍ਰੀ ਸਤਿਗੁਰੂ ਜਿਨ ਦਰਸ਼ਨ ਸੁਖ ਖਾਨ ॥ ੧ ॥ ਚੌਪਈ ॥ ਆਦਿ ਗੁਰਥਖ਼ ਮਸੰਦ ਬਿਲੰਦ । ਅਰੁ ਪੁਰਿ ਕੇ ਸਿਖ ਸੇਵਕ ਬ੍ਰਿੰਦ । ਸਭਿ ਮਿਲਿ ਕਰਿ ਦਰਸ਼ਨ ਕਉ ਆਏ । ਕਰਿ ਜੋਰਹਿੰ ਪਗ ਸੀਸ ਨਿਵਾਏ॥੨॥ਦਰਸ਼ਨ ਪਰ ਹੋਵਤਿ ਬਲਿਹਾਰੀ । ਉਰ ਸ਼ਰਧਾ ਧਰਿ ਕਰਿ ਨਰ ਨਾਰੀ । ਬਾਲ ਆਰਬਲ ਮਾਧੁਰ ਮੂਰਤਿ । ਦਿਪਤਿ ਬਿਭੁਖਨ ਸੁੰਦਰ ਸੂਰਤਿ॥੩॥ਚਪਲ ਬਿਲੋਚਨ ਬੋਲਤਿ ਬਾਤੀ । ਦੰਤ ਪੰਕਤੀ ਹੀਰਨ ਕ੍ਰਾਂਤੀ[2] । ਜਿਸ ਦਿਸ਼ਿ ਦੇਖਤਿ ਦ੍ਰਿਗਨਿ ਚਲਾਏ । ਰੁਜ ਹਰਿ, ਜਨੁ ਅੰਮ੍ਰਿਤ ਬਰਖਾਏ ॥ ੪ ॥ 'ਧੰਨ ਗੁਰੂ ਗੁਰ ਧੰਨ' ਉਚਾਰੈਂ।'ਸੁਖਦ ਸੁਸ਼ੀਲ ਸਿੱਖਨ ਹਿਤਕਾਰੈ'।ਤਿਸ ਛਿਨ ਮਹਿੰ ਗੁਰਥਖ਼ ਮਸੰਦ।ਬੋਲਨੋ ਥਾਕ ਹਾਥ ਜੁਗ ਬੰਦਿ॥੫॥'ਪੁਰਿ ਮਹਿੰ ਬਿਦਤਿ ਬਿਲੰਦ ਬ੍ਰਿਤਾਂਤ । ਮਿਲਿ ਮਿਲਿ ਕਰਤਿ ਪਰਸਪਰ ਬਾਤ । ਨੌਰੰਗ ਸ਼ਾਹੁ ਸਭਾ ਮਹਿੰ ਕਾਲੀ[3] । ਜ਼ਿਕਰ ਆਪ ਕੋ ਭਯੋ ਬਿਸਾਲੀ ॥ ੬ ॥ ਬਡੋ ਭ੍ਰਾਤ ਭੂਮਰੋ ਤਹਿੰ ਗਯੋ । ਤਿਨ ਭੀ ਕਹਨਿ ਸੁਨਨਿ ਬਹੁ ਕਿਯੋ[4] । ਹੁਤੋ ਬੀਚ ਭਹਿੰ ਜੈਪੁਰਿ ਨਾਥ । ਸੁਨੀ ਹੋਇਗੀ ਸਗਲੀ ਗਾਥ ॥ ੭ ॥ ਜਥਾ ਜੋਗ ਸੋ ਕਹੈ ਸੁਨਾਇ । ਸੁਨੀ ਸੁਨਾਈ ਕਹੀਅਹਿ ਕਾਇ[5] । ਏਵ ਬਾਰਤਾਲਾਪ ਕਰੰਤੇ । ਬੋਲੇ ਸਤਿਗੁਰ ਧੀਰਜਵੰਤੇ ॥੮॥ 'ਜਿਮ ਭਾਣਾ ਪਰਮੇਸ਼ਰ ਕੇਰਾ। ਹੋਇ ਅਵੱਸ਼ਯ, ਫਿਰੈ ਨਹਿੰ ਫੇਰਾ । ਕਿਸ ਕੀ ਸਜਾਨਪ ਚਲਿ ਹੈ ਨਾਹੀ । ਪਚਹਿੰ ਸਿਆਨੇ ਬੁਧਿ ਬਲ ਮਾਂਹੀ ॥ ੯ ॥ ਅੰਗੀਕਾਰ ਸਭਿਨਿ ਕਹੁ ਸੋਈ । ਜਿਮ ਰਜ਼ਾਇ ਈਸ਼ੁਰ ਕੀ ਹੋਈ।ਸਹਿਜ ਸੁਭਾਇਕ ਹੋਇ ਸੁ ਹੋਇ। ਹਰਖਹਿੰ ਹੇਰਿ ਭਗਤ ਜਨ ਜੋਇ ॥ ੧੦ ॥ ਬੇਮੁਖ ਦੋਸ਼ ਅਰੋਪਹਿੰ ਹਰਿ ਮੈਂ । ਲਖਹਿੰ ਆਪ ਕੋ ਆਛੋ ਉਰ ਮੈਂ।ਜੋ ਪਰਲੋਕ ਸੁਧਾਰਨੋ ਚਾਹਤਿ। ਭਾਣੋ ਮਾਨਿ ਪ੍ਰਸੰਨ ਉਮਾਹਤਿ ॥ ੧੧ ॥ ਸੱਤਿਨਾਮ ਕੋ ਸਿਮਰਹਿੰ ਸਦਾ ।

---

[1]ਅਰੋਗ। [2]ਹੀਰਿਆਂ ਵਾਂਗ ਪ੍ਰੋਤੇ ਰਹੇ ਹੈ। [3]ਕੱਲ੍ਹ । [4]ਬਹੁਤਾ ਕਹਿਣਾ ਸੁਣਨਾਂ ਕੀਤਾ । [5](ਅਸੀਂ) ਸੁਣੀ ਸੁਣਾਈ ਕਾਹਨੂੰ ਕਹੀਏ ।

ਤਨ ਹੈਂਤਾ ਕਉ ਤਜਾਗਹਿੰ ਤਦਾ।ਕੇਤਿਕ ਦਿਨ ਇਸ ਲੋਕ ਮਝਾਰ।ਪੁਨ ਪਹੁੰਚਤਿ ਹਰਿ ਪ੍ਰਭ ਕੇ ਦ੍ਵਾਰ। ॥੧੨॥ ਪਰਮਾਰਥ ਕਹੁ ਸਦਾ ਸੰਭਾਰਤਿ। ਇਸ ਜਗ ਲਾਗਿ ਜਨਮ ਨਹਿੰ ਹਾਰਤਿ। ਸਤਿਗੁਰ ਅੰਗ ਸੰਗ ਤਿਸ ਰਹੈਂ। ਇਮ ਸੋ ਭਵਸਾਗਰ ਤਟ ਲਹੈ[1]' ॥੧੩॥ ਚਤੁਰ ਘਟੀ ਬੀਤੀ ਇਸ ਭਾਂਤਿ। ਗੁਰਉਪਦੇਸ਼ਨਿ ਕੀ ਕਹਿ ਬਾਤ।ਇਤਨੇ ਮਹਿੰ ਜੋ ਸਿੰਘ ਸਵਾਈ। ਆਇ ਨਿਕਟਿ ਨਿਜ ਗ਼ੀਵ ਨਿਵਾਈ ॥ ੧੪ ॥ ਬੈਠਜੋ ਸਤਿਗੁਰ ਕੇਰ ਸਮੀਪ। ਸਭਿਨਿ ਬਿਲੋਕਜੋ ਮਹਾਂ ਮਹੀਪ।ਤਬਿ ਗੁਰਬਖ਼ਸ਼ ਹਾਥ ਕੋ ਜੋਰਿ। ਬੋਲਜੋ ਅਵਲੋਕਤਿ ਨ੍ਰਿਪ ਓਰ ॥੧੫॥'ਪ੍ਰਿਥੀਨਾਥ ਜੀ ! ਸ਼ਾਹੁ ਸਭਾ ਕੀ। ਕਹਹੁ ਬਾਰਤਾ ਸੁਨੀ ਤਹਾਂ ਕੀ। ਕਿਮ ਪ੍ਰਸੰਗ ਹੋਯਹੁ ਗੁਰ ਕੇਰਾ?। ਜਥਿ ਬੈਠਜੋ ਗੁਰ ਨੰਦ ਬਡੇਰਾ ॥ ੧੬ ॥ ਸਕਲ ਪੁਰੀ ਮਹਿੰ ਘਰ ਘਰ ਲਹਜੋ। ਕਿਨਹੂੰ ਕਿਮ ਕਿਨਹੂੰ ਕਿਮ ਕਹਜੋ।ਜਥਾ ਜੋਗ ਸੁਨਿ ਬਾਕ ਤਿਹਾਰੋ।ਤਥਿ ਹਮ ਨਿਸ਼ਚੋ ਕਰਿ ਉਰ ਧਾਰੋਂ ॥ ੧੭ ॥ ਸੁਨਜੋ ਸਭਾ ਮਹਿੰ ਰਾਵਰ ਸਭੈ। ਸਤਿਗੁਰ ਨਿਕਟਿ ਕਹੋ ਤਿਮ ਅਬੈ'।ਸੁਨਤਿ ਰਾਉ ਲੈ ਦੀਰਘ ਸ੍ਵਾਸ।ਸਿਰ ਧੁਨਿ ਕੀਨਸਿ ਬਾਕ ਪ੍ਰਕਾਸ਼ ॥ ੧੮ ॥ 'ਕਹੌਂ ਕਹਾਂ ਕੁਛ ਕਹੀ ਨ ਜਾਇ। ਨਾਹਕ ਦ੍ਵੈਖ਼ ਵਿਸ਼ੇਸ਼ ਉਪਾਇ। ਮੈਂ ਢਿਗ ਸ਼ਾਹੁ ਅਪਰ ਉਮਰਾਵ। ਕਰਤਿ ਸਰਾਹਨਿ ਇਨਹੁੰ ਸੁਭਾਵ ॥ ੧੯ ॥ ਰਾਮਰਾਇ ਇਤਨੇ ਮਹਿੰ ਆਏ। ਸੁਨਤਿ ਸੁਜਸੁ ਗੁਰ ਉਰ ਬਿਸਮਾਏ। ਪੂਰਬ ਚਹਤਿ ਹੀਨਤਾ ਕਰੀ। ਭਈ ਬਡਾਈ ਜਾਇ ਨ ਜਰੀ ॥ ੨੦ ॥ ਚਹਤਿ ਨ ਸ਼ਾਹੁ ਇਨਹਿੰ ਬੁਲਵਾਏ। ਬਾਰ ਬਾਰ ਕਹਿ ਭਾਂਹਿ ਅਨਾਏ। ਆਵਤਿ ਪੁਨਹਿੰ ਦ੍ਵੈਖ਼ ਕੋ ਠਾਨਾ। ਬੈਠਿ ਸਭਾ ਮਹਿੰ ਬਾਕ* ਬਖਾਨਾ ॥ ੨੧ ॥—ਖਾਜ ਸੀਤਲਾ ਕੋ ਸਿਸ ਅਹੈ।ਗੁਰਤਾ ਕਹਾਂ ਕਰਹਿ, ਮ੍ਰਿਤੁ ਲਹੈ—।ਇੱਤ੍ਯਾਦਿਕ ਬੋਲਜੋ ਦੁਖ ਪਾਇ। ਇਨ ਕੀ ਮਹਿਮਾ ਜਰੀ ਨ ਜਾਇ' ॥ ੨੨ ॥ ਸ਼੍ਰੀ ਹਰਿਕ੍ਰਿਸ਼ਨ ਅਛੋਭ ਬਖਾਨੈਂ। 'ਜੋ ਨਹਿੰ ਕਹੈਂ ਤ ਕੁਛ ਨਹਿੰ ਜਾਨੈਂ†।ਯਾਂ ਤੇ ਹਮ ਭੀ ਤਿਸ ਕੋ ਕਹੈਂ। ਅਪਨਿ ਕਹਿਨਿ ਕੋ ਜਿਮ ਫਲ ਲਹੈ ॥੨੩॥ ਤੁਰਕੇਸ਼ੁਰ ਸੋਂ ਹਮ ਨਹਿੰ ਮਿਲਿ ਹੈਂ।

---

[1]ਸਾਰ ਸਾਗਰ (ਨੂੰ ਤਰਕੇ) ਕੇਵੇ ਜਾ ਲਗਦਾ ਹੈ। *ਪਾ:-ਸ੍ਰਾਪ।

†ਅਸੀਂ ਕੁਛ ਨਾ ਆਖੀਏ ਤਾਂ ਜਾਣਨਗੇ ਕਿ ਕੁਛ ਨਹੀਂ ਹੈ, ਮੁਰਾਦ ਇਹ ਹੈ ਕਿ ਓਹ ਤੇ ਲੋਕੀ ਸਮਝਣਗੇ ਕਿ ਐਵੇਂ ਗੁਰੂ ਹਰਿਰਾਇ ਜੀ ਇਕ ਬੱਚੇ ਨੂੰ ਗਦੀ ਦੇ ਗਏ ਹਨ, ਇਨਾਂ ਵਿਚ ਆਤਮ ਬਲ ਗੁਰੂ ਸਾਹਿਬਾਂ ਵਾਲਾ ਕੋਈ ਨਹੀਂ ਹੈ।

ਕਨੈਂ ਮਤਸਰ ਜ੍ਵਾਲਾ ਸੋ ਜਲ ਹੈ। ਧਾਂਤੇ ਜਥਿ ਲਗਿ ਜੀਵਤਿ ਰਹੈ। ਤਨ ਮਨ ਤੇ ਜਲਨੋਂ ਬਹੁ ਲਹੈ ॥ ੨੪ ॥ ਛਿਜ ਚਾਹਤਿ ਸੈਭਤਿ[1] ਬਹੁ ਮੇਰੀ। ਪੁਜਹਿ[2] ਜਗਤ ਮਹਿੰ ਫਲਹਿ ਬਡੇਰੀ। ਹਾਰਹਿ ਕਰਤੋ ਬਜ਼ਾਹ ਉਪਾਇ। ਭਊ ਪੁੱਤ੍ਰ ਕਹੁ ਕਿਮਹੁੰ ਨ ਪਾਇ ॥੨੫॥ ਰਹੈ ਅਪੁੱਤ੍ਰ ਬਿਸੂਰਤਿ ਜੀਵਹਿ। ਸੁਖ ਸੈਭਤਿ ਕੋ ਕਬਹੁੰ ਨ ਥੀਵਹਿ। ਅਵਗਤਿ ਮ੍ਰਿਤੁ ਹੋਇ ਹੈ ਐਸੇ। ਜਿਸ ਤੇ ਜਾਨਿ ਸਕਹਿ ਨਹਿੰ ਕੈਸੇ ॥ ੨੬ ॥ ਅਵਰਨਿ ਕੀ ਇਹ ਮ੍ਰਿਤੂ ਬਤਾਵੈ। ਨਿਜ ਮ੍ਰਿਤੁ ਬਿਖੈ ਗਜ਼ਾਨ ਬਿਸਰਾਵੈ। ਤੀਨਹੁੰ ਸ੍ਰਾਪ ਹਮਾਰੇ ਸਹੈ। ਮਿਟਹਿ ਨ ਕਿਮਹੁੰ ਜਤਨ ਕਰਿ ਰਹੈ ॥ ੨੭ ॥ ਹਮਰੇ ਜੀਵਨ ਮਰਨ ਸਮਾਨ*। ਤਨ ਇਹ ਨਾਸ਼ਵੰਤ ਪਹਿਚਾਨ। ਜੋ ਜਨਮੈ ਸੋ ਨਿਸ਼ਚੈ ਮਰਿਹੈ। ਮੂਰਖ ਜਿਯਨਿ ਆਸ ਕਹੁ ਕਰਿਹੈ ॥ ੨੮ ॥ ਹਮ ਸੁਨਿ ਸ੍ਰਾਪ ਛਿਮਾ ਕਹੁ ਕਰਤੇ[3]। ਲਖਿ ਕਰਿ ਸਿੱਖਨ ਨ ਸ਼ਰਧਾ ਧਰਤੇ।–ਇਨ ਮਹਿੰ ਸਮਰਥ ਜੋ ਨਹਿੰ ਐਸੇ। ਭਲੋ ਕਰਹਿੰ ਪਰਲੋਕ ਸੁ ਕੈਸੇ–॥ ੨੯ ॥ ਇਮ ਬਿਚਾਰਿ ਹਮ ਆਪਨਿ ਪ੍ਰਭਾਵ। ਕਹਿ ਕਰਿ ਕੀਨਸਿ ਕੁਛਕ ਦਿਖਾਵ। ਦੁਹ ਸੁਭਾਵ[4] ਨਿਜ ਭ੍ਰਾਤਹਿ ਕੇਰਾ। ਅਰੁ ਤਿਸ ਕੋ ਫਲ ਦਿਯਸਿ ਬਡੇਰਾ॥੩੦॥ ਅਪਨੇ ਕਾਰਨ ਹਮ ਨਹਿੰ ਕਹਜ਼ੋ*। ਦਿਯੋ ਸ੍ਰਾਪ ਇਹ ਦੈ ਬਿਧਿ ਲਹਜ਼ੋ[5]। ਸੁਨਿ ਕਰਿ ਨ੍ਰਿਪ ਜੋ ਸਿੰਘ ਸਵਾਈ। ਅਰ ਗੁਰਬਖ਼ਸ਼ ਆਦਿ ਸਮੁਦਾਈ॥ ੩੧॥ਕਰਹਿੰ ਸਤੁਤਿ ਬਹੁ'ਤੁਮ ਗੰਭੀਰ। ਧੀਰਜਵੰਤਨਿ ਮਹਿੰ ਪ੍ਰਭੁ ਧੀਰ।

---

[1]ਔਲਾਦ। [2]ਪ੍ਰਜਨੀਕ ਹੋਵੇਗੀ। [3]ਜੇ ਛਿਮਾਂ ਨੂੰ (ਧਾਰਨ) ਕਰਦੇ ਤਾਂ"। [4]ਕਰੜਾ ਸੁਭਾਵ।

*ਇਨ੍ਹਾਂ ਬਚਨਾਂ ਤੋਂ ਸਪਸ਼ਟ ਹੋ ਗਿਆ ਕਿ ਗੁਰੂ ਜੀ ਨੇ ਕ੍ਰੋਧ ਵਸ਼ਿ ਹੋਕੇ ਸ੍ਰਾਪ ਨਹੀਂ ਦਿਤਾ, ਸਗੋਂ ਇਕ ਤਰ੍ਹਾਂ ਨਾਲ ਅਗੰਮ ਵਾਚ ਕੇ ਭਵਿੱਖਤ ਦੀ ਦਾਰੜਾ ਦੱਸੀ ਹੈ, ਇਸ ਦੇ ਭੀ ਦੋ ਕਾਰਨ ਦੱਸੇ ਹਨ। ਇਕ ਇਹ ਕਿ ਲੋਕੀ ਆਖਦੇ ਕਿ ਇਹ ਬੱਚਾ ਹੈ, ਆਤਮ ਬਲ ਕੋਈ ਨਹੀਂ ਰੱਖਦਾ, ਇਸ ਦਾ ਉਲ੍ਹਾਮਾ ਇਕ ਤਰ੍ਹਾਂ ਗੁਰੂ ਹਰਿਰਾਇ ਜੀ ਦੀ ਵੇਰ ਤੇ ਜਾਂਦਾ ਹੈ। ਦੂਸਰੇ ਸੰਗਤਾਂ ਜੋ ਗੁਰੂ ਗੱਦੀ ਤੇ ਬਿਠਾਏ ਗਏ ਨੂੰ ਸ਼ਕਤੀ ਹੀਨ ਮੰਨ ਲੈਣ ਤਾਂ ਉਹਨਾਂ ਦੀ ਸ਼ਰਧਾ ਨਾਸ਼ ਹੋ ਜਾਏਗੀ, ਓਹ ਕਹਿਣਗੇ ਕਿ ਆਤਮ ਬਲਹੀਨ ਸਾਡੀ ਪ੍ਰਲੋਕ ਦੀ ਸਹਾਇਤਾ ਕਿਵੇਂ ਕਰੇਗਾ ? ਇਸ ਤਰ੍ਹਾਂ ਸਾਧ ਸੰਗਤ ਸ਼ਰਧਾ ਰਹਿਤ ਹੋਕੇ ਨਾਮ ਬਾਣੀ ਸਾਧਨ ਕੁਛ ਕੁਝ ਤੋਂ ਰਹਿ ਜਾ ਕੇ ਪ੍ਰਲੋਕ ਵਿਗਾੜੇਗੀ। ਇਨ੍ਹਾਂ ਦੋ ਕਾਰਨਾਂ ਕਰਕੇ ਅਸਾਂ ਆਪਣਾ ਕੁਛਕ ਪ੍ਰਭਾਵ ਦੱਸਿਆ ਹੈ, ਆਪਣੀ ਕਿਸੇ ਸ਼ੋਭਾ ਲਈ ਨਹੀਂ ਪਰ ਜਗਤ ਦੇ ਭਲੇ ਤੇ ਗੁਰ ਗਦੀ ਦੀ ਸੋਭਨਾ ਦਾ ਖਾਤਰ। ਕ੍ਰੋਧ ਖ੍ਰਿਝੀ ਤੇ ਬਦਲੇ ਲੈਣ ਦੀ ਅਕਾਂਖਯਾ ਇਸ ਦਾ ਕਾਰਨ ਨਹੀਂ ਹਨ।

ਲਖਿਯਤਿ ਜ਼ਾਹਰ ਕਲਾ ਭੁਮਾਰੀ। ਗੁਰ ਨਾਨਕ ਗਾਦੀ ਅਧਿਕਾਰੀ॥ ੨੨॥ ਭੁਮ ਸ਼੍ਰੀ ਗੁਰ ਹਰਿਰਾਇ ਸਪੁਤ੍ਰਜਾਨਤਿ ਹੈਂ ਜਿਨ ਕੀਮਤਿ ਪੁਤ[1]। ਕੋ ਰਾਵਰ ਕੀ ਸਮਤਾ ਕਰਿ ਹੈ। ਉਡੁਗਨ ਸਸਿ ਕਿਮ ਰਵਿ ਸਮਸਰ ਹੈ' ॥ ੨੩ ॥ ਇੱਤ੍ਰਾਦਿਕ ਆਦਰ ਕਰਿ ਸਾਰੇ। ਮਹਿਮਾ ਭਾਖਤਿ ਅਪਰ ਅਪਾਰੇ। ਲੈ ਆਗਜ਼ਾ ਸਤਿਗੁਰ ਕੀ ਫੇਰ। ਜੋ ਸਿੰਘ ਉਠਨੋ ਸੁ ਦਰਸ਼ਨ ਹੇਰਿ ॥ ੨੪ ॥ ਗਯੋ ਸ਼ਾਹੁ ਕੀ ਸਭਾ ਮਝਾਰੇ। ਪਹੁੰਚਨੋ ਨਿਕਟਿ ਬਿਨਾ ਹਟਕਾਰੇ[2]। ਸਿਰ ਨਿਵਾਇ ਤਹਿਂ ਜਾਇ ਪ੍ਰਵੇਸ਼ਾ। ਹੁਤੇ ਜਹਾਂ ਉਮਰਾਵ ਅਸ਼ੇਸ਼ਾ ॥ ੨੫ ॥ ਕਜੋਹੂ ਗੁਰੁ ਪ੍ਰਸੰਗ ਚਲਾਏ। ਮਹਦ ਸੁਜਸੁ ਕਹਿ ਕਰਿ ਬਿਦਤਾਏ। ਅਨਿਕ ਪ੍ਰਕਾਰ ਸੁਨਾਵਤਿ ਗਾਥਾ।ਸੁਨਤਿ ਸ਼ੂਨ ਦਿੱਲੀ ਪੁਰਿ ਨਾਥਾ ॥੨੬॥ ਤਿਸ ਪਾਛੇ ਗੁਰਬਖ਼ਸ਼ ਜਿ ਆਦਿ। ਦੁਹਿਦਿਸ਼ਿ ਸ਼ਾਪ ਸੁਨੇ ਬਿਸਮਾਦ। ਹਹਿਰਤਿ[3] ਰਿਦੈ ਨ ਆਛੀ ਮਾਨੇ। ਸਫਲ ਬਚਨ ਦੁਹ ਭ੍ਰਾਤਨਿ ਜਾਨੇ ॥ ੨੭ ॥–ਬਰਬਾਦ ਨ ਹੁਇ ਗੁਰਤਾ ਗਾਦੀ। ਸਿੱਖਨ ਮਸੰਦਨਿ ਗਨ ਅਹਿਲਾਦੀ[4]–। ਪਸਰੀ ਬਾਤ ਸਭਿਨਿ ਮਹਿਂ ਹੋਈ। ਨਮੋ ਕਰਹਿਂ ਗਮਨੇ ਸਭਿ ਕੋਈ ॥ ੨੮ ॥ ਕੋ ਜਾਨਹਿ ਕੈਸੇ ਹੁਇ ਜਾਇਭ੍ਰਾਤ ਪਰਸਪਰ ਬਾਦ ਉਠਾਇਂ।ਸ਼੍ਰੀ ਹਰਿਕ੍ਰਿਸ਼ਨ ਸਤਿਗੁਰੂ ਪੂਰੇ।ਜਿਨ ਕੇ ਚਲਿਤ ਅਨਿਕ ਗੁਨ ਰੂਰੇ ॥ ੨੯ ॥ ਦੋਹਰਾ ॥ ਸਭਿ ਤੇ ਭਏ ਇਕਾਂਤ ਪੁਨ ਸਹਿਜ ਸਮਾਧਿ ਸੁਹਾਇ।ਕਵਿ ਸੰਤੋਖਸਿੰਘ ਬੰਦਨਾ ਸਤਿਗੁਰਕੇ ਸੁਖਪਾਇ॥੪੦॥

ਇਤਿ ਸ੍ਰੀ ੬੩ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਅੰਸੇ 'ਸ਼੍ਰੀ ਹਰਿਕ੍ਰਿਸ਼ਨ' ਪ੍ਰਥਮ ਜਨਮ ਵਰਣਨੰ ਨਾਮ ਛਿਆਲੀਸਮੋ ਅੰਸੂ ॥ ੪੨ ॥

੪੩. [ਸ਼ਹਿਜ਼ਾਦਾ ਭੇਟਾ ਲੈਕੇ ਆਇਆ]।

ਦੋਹਰਾ॥ਸ਼ਾਹੁ ਸਭਾ ਮਹਿਂ ਸੁਜਸੁ ਸੁਨਿ'ਸ਼੍ਰੀ ਹਰਿਕ੍ਰਿਸ਼ਨ ਬਿਸਾਲ।ਕਰਾਮਾਤ ਸਾਹਿਬ ਧਨੀ ਦਰਸ਼ਨ ਤੇ ਦੁਖਟਾਲ' ॥੧॥ ਚੌਪਈ ॥ ਕਹਤਿ ਸ਼ਾਹੁ ਮਨ ਪ੍ਰੇਮ ਬਢਾਈ।'ਸੁਨੀਏ ਭੋ ਜੈਸਿੰਘ ਸਵਾਈ! ਹਮਰੇ ਸੰਗ ਮੇਲ ਕਿਮ ਹੋਇ ਹਰਖਤਿ ਹੁਇ ਚਹਿਂ ਕੈ ਨਹਿ ਸੋਇ[5] ॥੨॥ ਸੰਮ ਸਰੂਪ[6] ਆਰਬਲ ਬਾਲ। ਉਰ ਗੰਭੀਰ ਸਧੀਰ ਬਿਸਾਲ। ਏਕ ਬਾਰ ਮਿਲਿਬੋ ਕਹਿ ਲੀਜਹਿ।ਤਿਨ ਪ੍ਰਸੰਨਤਾ ਯੁਤਿ ਠਹਿਰੀਜਹਿ' ॥ ੩ ॥ ਜੈਪੁਰਿ ਨਾਥ ਕਹਤਿ ਕਰ ਜੋਰੇ।

---

[1]ਪਵਿੱਤ੍ਰ। [2]ਬਿਨਾ ਰੋਕੇ। [3]ਕੰਬ ਗਏ। [4]ਸਾਰੇ ਸਿੱਖ ਤੇ ਮਸੰਦਾਂ ਨੂੰ ਅਨੰਦ ਦੇਣ ਵਾਲੀ (ਗੱਦੀ)। [5]ਪ੍ਰਸੰਨ ਹੋਕੇ (ਸਾਡਾ ਮੇਲ) ਓਹ ਚਾਹੁੰਦੇ ਹਨ ਕਿ ਨਹੀਂ ਚਾਹੁੰਦੇ। [6]ਚੰਦ੍ਰਮਾ ਵਰਗ (ਪਿਆਰਾ) ਰੂਪ

'ਕਿਸਹੂੰ ਪਠਹੁ ਸਤਿਗੁਰੂ ਓਰੇ। ਮੈਂ ਗਮਨੌਂ ਸੰਗ ਬੂਝਹਿੰ ਜਾਈ। ਜਿਮ ਹੁਇ ਮਰਜ਼ੀ, ਦੇਹਿੰ ਬਤਾਈ ॥੪॥ ਮਿਲਿਬੋ ਠਹਿਰਹਿ ਤੌ ਚਲਿ ਆਵਹਿੰ। ਨਾਂਹਿਤ ਰਾਵਰ ਤਹਾਂ ਸਿਧਾਵਹਿੰ। ਬਰਤਹਿੰ ਨਿਜ ਇੱਛਾ ਅਨੁਸਾਰੀ। ਬੋਲਿਬ ਮਹਿੰ ਚਾਤੁਰ ਮਤਿ ਭਾਰੀ[1] ॥੫॥ ਲਾਖਹੂੰ ਸੰਗਤਿ ਦਰਸ਼ਨ ਪਾਵੈ। ਕੋਸ ਹਜ਼ਾਰਨਿ ਤੇ ਚਲਿ ਆਵੈਂ। ਕਹੈਂ ਆਨਿ–ਹਮ ਸੰਕਟ ਪਰਯੋ।ਤਿਸ ਥਲ ਮਨ ਮਹਿੰ ਸਿਮਰਨਿ ਕਰਯੋ ।੬॥ ਭਏ ਸਹਾਇਕ ਤਹਿੰ ਤਤਕਾਲਾ। ਕਾਟਿ ਕਸ਼ਟ ਕੌ ਕਿਯੋ ਸੁਖਾਲਾ–। ਕੌ ਕਹਿ–ਮੇਰੇ ਪੁੱਤ੍ਰ ਉਪੰਨਾ। ਭਏ ਮੋਹਿ ਪਰ ਗੁਰੂ ਪ੍ਰਸੰਨਾ–॥ ੭ ॥ ਇੱਤਯਾਦਿਕ ਭਾਖਤਿ ਅਰਦਾਸ। ਅੰਤਰਜਾਮੀ ਪੂਰਹਿੰ ਆਸ। ਦੇਸ਼ ਬਿਦੇਸ਼ਨਿ ਮਹਿਮਾ ਭਾਰੀ। ਹੋਤਿ ਸੁਨੀ ਅਰੁ ਨੈਨ ਨਿਹਾਰੀ ॥ ੮ ॥ ਕਹੇ ਆਪ ਕੇ ਕਾਰਜ ਕੀਨਾ। ਪ੍ਰੇਮ ਧਾਰਿ ਮੈਂ ਨਰ ਪਠਿ ਦੀਨਾ। ਅਨਿਕ ਉਪਾਇਨ ਬਿਨੈ ਸਮੇਤ।ਹੇਤ ਅਵਾਹਨ ਪਠੀ ਨਿਕੇਤ ॥ ੯ ॥ ਮੋਹਿ ਦੂਤ ਕਰਿ ਅਨਿਕ ਉਪਾਇਆਨੇ ਪੁਰਿ ਮਹਿੰ ਹਿਤ ਅਧਿਕਾਇ'। ਕਹਿਤਿ ਸ਼ਾਹੁ 'ਕਹੁ,ਕਿਸੈ ਪਠਾਵੈਂ।ਹਮ ਭੀ ਬਹੁ ਉਪਹਾਰ ਚਢਾਵੈਂ' ॥ ੧੦ ॥ ਇਤਨੇ ਬਿਖੈ ਸ਼ਜ਼ਾਦਾ ਆਯੋ। ਪੁੱਤ੍ਰ ਪੇਖਿ ਕਰਿ ਉਰ ਹਰਖਾਯੋ। ਅੰਕ ਲੇਯ ਕਰਿ ਕਹਨੋ ਲਡਾਇ। 'ਤੁਮ ਹੀ ਗਮਨਹੁ ਗੁਰ ਨਿਕਟਾਇ॥੧੧॥ਜਿਮ ਬਾਲਿਕ ਬਧ ਅਹੈ ਤਿਹਾਰੀ।ਤਿਮ ਗੁਰ ਹਿੰਦੁਨਿ ਕੀ ਇਕ ਸਾਰੀ। ਏਕ ਰਕੇਬੀ ਭਰਹੁ ਜਵਾਹਰਾਇਕ ਮਹਿੰ ਧਰਿ ਦੀਨਾਰ ਸੁ ਜ਼ਾਹਰ ॥੧੨॥ ਅਰਪਹੁ ਜਾਇ ਭਲਾ ਨਿਜ ਜਾਚਹੁ। ਹਿਤ ਕੈ ਬਾਕ ਕਹਿਨ ਮਹਿੰ ਰਾਚਹੁ।ਹਮਰੀ ਮੁਲਾਕਾਤ ਠਹਿਰਾਵਹੁ। ਜੇ ਨਹਿੰ ਮਾਨਹਿੰ, ਏਵ ਅਲਾਵਹੁ ॥ ੧੩ ॥–ਅਪਨੇ ਸ਼ਬਦ ਦੇਹੁ ਲਿਖਵਾਇ–। ਸੋ ਆਨਹੁ ਲਿਖਿ ਹਮਹੁ ਦਿਖਾਇ'। ਸੁਨਤਿ ਸ਼ਜ਼ਾਦਾ ਹੈਯਹੁ ਤਯਾਰ। ਬਹੁਤ ਮੋਲ ਕੇ ਲੇ ਉਪਹਾਰ ॥੧੪॥ ਗਮਨੇ ਸਾਥ ਕਿਤਿਕ ਉਮਰਾਵਬਿਸਤ੍ਰ ਬਿਭੂਖਨ ਰੁਚਿਰ ਬਨਾਵ। ਚਲਨੋ ਸੰਗ ਜੋ ਸਿੰਘ ਸਵਾਈ। ਬੁਲਤਿ ਨਕੀਬ ਸੁ ਬਾਜ[2] ਬਜਾਈ ॥ ੧੫ ॥ ਨਰ ਧਨਾਢ ਅਰੁ ਬੁੱਧਿ ਬਿਸਾਲੇ। ਦਿਲਮ ਬਿਖੈ ਕਾਮਲ ਸੰਗ ਚਾਲੇ। ਸਨੇ ਸਨੇ ਪੁਰਿ[3] ਬਿਖੈ ਸ਼ਜ਼ਾਦਾ। ਗਮਨਤਿ ਦੇਤਿ ਸਭਿਨਿ ਅਹਿਲਾਦਾ ॥ ੧੬ ॥ ਸ਼੍ਰੀ ਹਰਿਕ੍ਰਿਸ਼ਨ ਨਿਕਟਿ ਸੁਧਿ ਗਈ।

[1](ਸ਼੍ਰੀ ਗੁਰੂ ਜੀ) ਬੋਲਣ ਵਿਚ ਚਤੁਰ ਤੇ ਭਾਰੀ ਬੁਧੀਮਾਨ ਹਨ। [2]ਵਾਜੇ। [3]ਭਾਵ ਜੋ ਸਿੰਘ ਪੂਰੇ ਅਹਲੇ ਤੋਂ ਹੈ।

ਆਇ ਸ਼ਜ਼ਾਦਾ ਭੇਟਨਿ ਲਈ'। ਤਤਛਿਨ ਕਹਿ ਕਨਾਤ ਤਨਵਾਈ। ਅਨਿਕ ਥਰਨ ਕੇ ਵਰਸ਼ ਛਸਾਈ ॥੧੭॥ ਸ਼ਸਤ੍ਰ ਥਸਤ੍ਰ ਸਜਿ ਕੈ ਬਿਧਿ ਨਾਨਾ। ਬੈਠੇ ਆਨਿ ਸੁਭਟ ਬਲਵਾਨਾ। ਬ੍ਰਿੰਦ ਮਸੰਦ ਮੇਵੜੇ ਆਏ। ਚਵਰਦਾਰ ਲੈ ਚਵਰ ਢੁਰਾਏ ॥ ੧੮ ॥ ਕਰੀ ਕਨਕ ਰੂਪੇ ਸੁਠ ਛਰੀ[1]। ਛਰੀਦਾਰ[2]ਕਰਿ ਪੰਕਤਿ ਖਰੀ।ਖਰੀ ਸਭਾ ਆਲਸ ਪਰਹਰੀ[3]।ਹਰੀ ਮਨਹੁੰ ਲਖਿ ਸ਼ੱਤ੍ਰੁਨਿ ਕਰੀ[4] ॥੧੯॥ਸ਼ਬਦ ਰਬਾਬੀ ਗਾਵਹਿੰ ਰਾਗ।ਰਾਗ[5]ਪ੍ਰਭੂ ਕੋ ਜਿਸਤੇਜਾਗੋ। ਤਿਸਛਿਨ ਆਇ ਸ਼ਜ਼ਾਦਾ ਗਇਉ। ਵਹਿਰ ਕਨਾਤ ਸੁ ਨੰਮ੍ਰੀ ਭਇਉ[6]॥੨੦॥ਕਨਕ[7] ਰਕੇਬੀ ਦੋਨਹੁੰ ਆਗੇ।ਮੁਹਰ ਜਵਾਹਰ ਜੋਤਿ ਸੁ ਜਾਗੇ।ਗਹੇ ਮੇਵੜੇ ਹਾਥ ਪਸਾਰਿ।ਕਰਿ ਉਚੀ ਅਰਦਾਸ ਉਚਾਰਿ॥੨੧॥ ਸਾਦਰ ਸਭਿ ਉਮਰਾਵ ਸਮੇਤ। ਸਥਿਤ ਸ਼ਜ਼ਾਦਾ ਬੀਚ ਨਿਕੇਤ। ਸਿਰ ਨਿਵਾਇ ਸਭਿ ਬੈਠਤਿ ਭਏ। ਜੈਪੁਰਿਨਾਥ ਅਗਾਊ ਕਿਏ॥ ੨੨ ॥ ਕਰੀ ਬੰਦਗੀ ਸ਼ਾਹੁ ਦਿਸ਼ਾ ਤੇ। ਬਹੁਰੋ ਕਹੀ[8] ਮਿਲਿਨਿ ਕੀ ਬਾਤੈਂ:—[9]ਹਜ਼ਰਤ ਰਿਦੈ ਲਾਲਸਾ ਅਹੈ[9]ਜਿਸ ਤੇ ਰਾਵਰਿ ਦਰਸ਼ਨ ਲਹੈ॥ ੨੩ ॥ ਇਸੀ ਹੇਤੁ ਕਰਿ ਪਠਨੋ ਸ਼ਜ਼ਾਦਾ। ਜੋ ਨਿਤ ਦੇ ਪਿਤ ਰਿਦ ਅਹਿਲਾਦਾ।ਜੈਪੁਰਿ ਨਾਥ ਸਾਥ ਬਹੁ ਕਹੀ। ਬੀਚ ਪਾਇ ਆਵਾਹਨਿ ਚਹੀ[10] ॥੨੪॥ਕਰਤਿ ਪ੍ਰਤੀਖਨ ਮਿਲਿਬੇ ਕੇਰ। ਮਗ ਖੁਦਾਇ ਕੇ ਚਲਤਿ ਬਡੇਰ। ਤੁਮ ਸਮ ਕੇ ਦਰਸ਼ਨ ਕੋ ਚਾਹਤਿ। ਸ਼ਰ੍ਹਾ ਬੀਚ ਦਿਨ ਰੈਨ ਉਮਾਹਤਿ ॥ ੨੫ ॥ ਕਹੈਂ ਕਹਾਂ ਲਗਿ ਸ਼ਾਹੁ ਬਡਾਈ। ਰਾਖਤਿ ਸਾਚ ਪਾਜ ਉਘਰਾਈ[11]।ਨਹੀਂ ਦੰਭ ਕੋ ਮਾਨਹਿੰ ਨਿਮੰ। ਤੁਮ ਕੋ ਬਡ ਲਖਿ ਭੇਜਨੋ ਹਮੈਂ' ॥ ੨੬ ॥ ਸੁਨਿ ਜੈ ਸਿੰਘ ਬੋਲਨੋ ਕਰ ਜੋਰਿ। 'ਸ਼ਾਹੁ ਪ੍ਰੇਮ ਕਰਤਾ ਤੁਮ ਓਰ। ਪ੍ਰਥਮ ਲਾਲਸਾ ਮੇਲ ਕਰਨਿ ਕੀ। ਬੈਠਿ ਨਿਕਟਿ ਮੁਖ ਸ਼ਬਦ ਸ਼੍ਰਵਨ ਕੀ ॥੨੭॥ ਹੁਇ ਪ੍ਰਸੰਨ ਜੇ ਤੁਮ ਉਰ ਚਾਹੋ। ਤੌ ਹਜ਼ਰਤ ਕਰਿ ਮਿਲਿਨਿ ਉਮਾਹੋ। ਜੋ ਰਾਵਰ ਕਹੁ ਨੀਕੀ

---

[1]ਹੱਥਾਂ ਵਿਚ ਸੋਨੇ ਚਾਂਦੀ ਦੀਆਂ ਸੁਹਣੀਆਂ ਦੋਬਾਂ। [2]ਚੋਬਦਾਰ। [3]ਛਾਂਵ ਸਾਵਧਾਨਾ [4]ਹਾਥੀ ਰੂਪ ਵੈਰੀਆਂ ਲਈ ਮਾਨੋ (ਇਹ) ਸ਼ੇਰ (-ਸਭਾ) ਲਖੀ ਜਾਂਦੀ ਹੈ।(ਅ)ਸਭਾ ਲਖ ਰਹੀ ਹੈ (ਗੁਰੂ ਜੀ ਨੂੰ) ਸ਼ੇਰ ਰੂਪ, ਵੈਰੀ ਰੂਪ ਹਾਥੀਆਂ ਲਈ। [5]ਪ੍ਰੇਮਾ[6]ਕਨਾਤ ਦੇ ਬਾਹਰੋਂ ਹੀ ਨੰਮ੍ਰੀ ਭੂਤ ਹੋਇਆ। [7]ਸੋਨ ਦੀ। [8]ਉਮਰਾਵਾਂ ਨੇ ਕਹੀ। [9]ਪਾਤਸ਼ਾਹ ਦੇ ਜੀ ਵਿਚ ਲਾਲਸਾ ਹੈ (ਮਿਲਣ ਦੀ)। [10](ਜੇ ਸਿੰਘ ਨੂੰ) ਵਿਚ ਪਾਕੇ ਬੁਲਾਇਆ ਚਾਹੁੰਦਾ ਹੈ। [11](ਪਾਜ=) ਝੂਠ ਨੂੰ ਉਘਾੜ ਕੇ ਸੱਚ ਨੂੰ ਰਖਦਾ ਹੈ।

ਨਾਹਿਨ। ਕਾਰਨ ਅਪਨੇ ਨੇਮ ਨਿਬਾਹਿਨਿ ॥ ੨੮ ॥ ਤੌ ਨਿਜ ਮੁਖ ਤੇ ਸ਼ਬਦ ਸੁਨਾਵਹੁ। ਬੀਚ ਪਾਰਸੀ ਕੇ ਲਿਖਵਾਵਹੁ।ਸੁਨਤਿ ਪ੍ਰਸੰਨ ਹੋਇ ਹੈ ਸ਼ਾਹੂ। ਮਿਲਿਬੋ ਸਮ ਜਾਨਹਿ ਮਨ ਮਾਂਹੂ ॥ ੨੯ ॥ ਮੁਝ ਪਰ ਹੁਕਮ ਸ਼ਾਹ ਕੋ ਐਸੋ। ਸਹਿਤ ਪ੍ਰਸੰਨਤਾ ਮਿਲਿ ਹੈਂ ਜੈਸੋ।ਤੁਮਰੀ ਮਰਜ਼ੀ ਬਰਤੀ ਜਾਇ। ਜਿਮ ਉਰ ਮੈਂ ਤਿਮ ਕਹੌ ਸੁਨਾਇ' ॥ ੩੦ ॥ ਸੁਨਿ ਜੈ ਸਿੰਘ ਤੇ ਸਭਿਨਿ ਬਖਾਨਜੋ। ਜਥਾ ਜੋਗ ਇਮ ਮਤੋ ਸੁ ਮਾਨਜੋ। ਸਹਤ ਸ਼ਲ਼ਾਦੇ ਸਭਿ ਕਹਿ ਲੀਨਸਿ। ਭਏ ਸ਼੍ਰੀ ਸਤਿਗੁਰ ਉੱਤਰ ਦੀਨਸਿ ॥ ੩੧ ॥ 'ਨਹਿੰ ਮਿਲਿਬੋ ਕੇ ਕਾਰਨ ਜੋਈ। ਕਹਿ ਕਰਿ ਪਠੇ ਸ਼ਾਹੁ ਢਿਗ ਤੋਈ। ਪ੍ਰਥਮ ਲਿਯੋ ਸੁਨਿ ਸਕਲ ਬ੍ਰਿਤੰਤ। ਪੁਨ ਤਿਸ ਕੋ ਕਹਿਬੋ ਕਨਾ ਬਾਤ ॥ ੩੨ ॥ ਬਿਨਾ ਮਿਲਿਨਿ ਭਾ ਕਿਤਿਕ ਬਿਕਾਰ।ਮਿਲੇ ਹੋਤਿ ਕਨਾ ਕਰਹਿ ਉਚਾਰ। ਇੱਤਯਾਦਿਕ ਲਖਿ ਪਿਤਾ ਹਮਾਰੇ।—ਸ਼ਾਹੁ ਨ ਮਿਲਹੁ—ਕੀਨਿ ਹਟਕਾਰੇ ॥੩੩॥ ਸੋ ਕਹਿਬੋ ਹਮਰੇ ਮਨ ਨਾਲ। ਉਲੰਘ ਨ ਸਕਹਿੰ ਕਿਮਹੂੰ[1] ਕਿਸ ਕਾਲ। ਸ਼ਾਹੁ ਮਹਾਂ ਮਤਿਵਾਨ ਸੁਜਾਨਾ। ਅਸ ਬ੍ਰਿਤੰਤ ਸਭਿ ਲਖਹਿ ਮਹਾਨਾ॥੩੪॥ਸਤਿਗੁਰ ਘਰ ਕੋ ਸ਼ਬਦ ਲਿਖੀਜੈ। ਪਠਹੁ ਬਿਚਾਰਹੁ ਰਿਦੈ ਧਰੀਜੈ। ਚਲਹੁ ਪੰਥ ਇਸ ਸਭਿ ਸੁਖ ਪਾਵਹੁ। ਜਨਮ ਮਰਨ ਕੋ ਕਸ਼ਟ ਮਿਟਾਵਹੁ' ॥ ੩੫ ॥ ਇਮ ਕਹਿ ਸਤਿਗੁਰ ਸਬਦ ਉਚਾਰਾ। ਨਵੀਸਿੰਦ ਸੁਨਿ ਲਿਖਿਬੇ ਤਯਾਰਾ। ਸ਼੍ਰੀ ਗੁਰ ਨਾਨਕ ਕੇਰ ਬਨਾਯੋ। ਬੀਚ ਪਾਰਸੀ ਕੇ ਲਿਖਵਾਯੋ ॥ ੩੬ ॥ ਸ਼੍ਰੀ ਮੁਖ ਵਾਕ:—

ਕਿਆ ਖਾਧੇ ਕਿਆ ਪੈਧੇ ਹੋਇ ॥ ਜਾ ਮਨਿ ਨਾਹੀ ਸਚਾ ਸੋਇ ॥ ਕਿਆ ਮੇਵਾ ਕਿਆ ਘਿਉ ਚੁਰ ਮਿਠਾ ਕਿਆ ਮੈਦਾ ਕਿਆ ਮਾਸੁ ॥ ਕਿਆ ਕਪੜ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥ ਕਿਆ ਲਸਕਰ ਕਿਆ ਨੇਬ[2] ਖਵਾਸੀ[3] ਆਵੈ ਮਹਲੀ ਵਾਸੁ ॥ ਨਾਨਕ ਸਚੇ ਨਾਮ ਵਿਣੁ ਸਭੇ ਟੈਲ ਵਿਣਾਸੁ[4] ॥ ੨ ॥

ਚੌਪਈ ॥ ਸ਼੍ਰੀ ਮੁਖ ਤੇ ਕਹਿ ਸ਼ਬਦ ਲਿਖਾਯੋ। ਬਿਨ ਸਤਿਨਾਮ ਵਿਰਾਗ ਜਨਾਯੋ।ਸਭਿ ਤੁਸ਼ਨਿਹੁਇ ਬਾਕ ਸੁਨੈਤੇ।ਗਿਰਾਮਧੁਰ ਤੇ ਧੈਨ ਭਨੈਤੇ॥੩੭॥ ਦਯੋ ਸ਼ਲ਼ਾਦੇ ਕੋ ਸਿਰੁਪਾਇ। ਮਧੁਰ ਪ੍ਰਸਾਦ ਦੀਨਿ ਮੰਗਵਾਇ। ਸਾਦਰ ਭਯਿ ਰੁਖਸਦ ਕੌ ਕਰੇ।ਨਿਕਸੇ ਉਰ ਪ੍ਰਸੰਨਤਾ ਧਰੇ॥੩੮॥ਗਏ ਸ਼ਾਹੁ ਢਿਗ

---

[1]ਕਿਸੇ ਤਰ੍ਹਾਂ। [2]ਹੋਸ਼ਦਾਰ। [3]ਚੋਰੀ ਬਰਦਾਰ। [4]ਸਾਰੇ ਪਦਾਰਥ ਨਾਸ਼ ਰੂਪ ਹਨ।

ਬੈਠੇ ਜਾਇ। ਸਭਿ ਪ੍ਰਸੰਗ ਤਹਿੰ ਕਹਨੋ ਸੁਨਾਇ। ਸ਼ਬਦ ਲਿਖਨੋ ਲੈ ਕਰ ਮਹਿੰ ਸ਼ਾਹੁ। ਪਠਨਿ ਲਗਨੋ ਚਿਤ ਧਾਰਿ ਉਮਾਹੁ ॥੩੯॥–ਸੱਤਿਨਾਮ ਕੀ ਮਹਿਮਾ ਮਹਾਂ। ਬਿਨ ਸਿਮਰੇ ਬਿਸ਼ਯੇ ਸੁਖ ਕਹਾਂ। ਮਿੱਥ੍ਯਾ ਸਭਿ ਜਗ ਕੀ ਬਸ੍ਤਿਆਈ। ਬਿਨਾ ਨਾਮ ਨਹਿੰ ਥਿਰਤਾ ਪਾਈ–॥ ੪੦ ॥ ਹਰਖਨੋ ਉਰ ਅਵਰੇਗ ਲਖਿ ਸਾਚੀ। ਸ਼ਬਦ ਪ੍ਰਭਾਵ ਬਿਖੈ ਬੁਧਿ ਰਾਚੀ।ਨਹਿੰ ਆਵਨ ਕੋ ਹੇਤੁ ਸੁਨਾਯੋ।–ਰਿਸਨੋ ਭ੍ਰਾਤ ਮਤਸਰ ਤਪਤਾਯੋ–॥ ੪੧ ॥ ਸਭਿ ਗੁਨ ਮਹਿੰ ਗੌਰਵ ਪਹਿਚਾਨੇ।–ਬਾਲ ਬੈਸ ਬੁਧਿ ਬਲੀ ਮਹਾਨੇ। ਇਨ ਸੋਂ ਮੇਲ ਕਰਨਿ ਹਠ ਧਰਿ ਕੈ।ਨਹਿੰ ਨੀਕੀ ਮੁਝ ਲਗੀ–ਬਿਚਰਿਕੈ[1]॥੪੨॥ ਦੋਹਰਾ॥ ਪੁਨ ਮਿਲਿਬੋ ਕਹੁ ਸ਼ਾਹਿ ਨੇ ਹਠ ਕਰਿ ਭਾਖਨੋ ਨਾਂਹਿ। ਮਨ ਮੈਂ ਅਸ ਨਿਸ਼ਚੈ ਕਰਨੋ, ਕਹਨੋ ਨ ਅਪਰੈ ਪਾਹਿ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਬਾਲ ਲੀਲਾਯਾਮੇ 'ਸ਼੍ਰੀ ਹਰਿਕ੍ਰਿਸ਼ਨ' ਪ੍ਰਸੰਗ ਵਰਣਨੰ ਨਾਮ ਤ੍ਰਿਚਤਾਲੀਸਮੋ ਅੰਸੂ ॥ ੪੪ ॥

੪੪. [ਜੋ ਸਿੱਖ ਦੀ ਪਟਰਾਣੀ ਪ੍ਰੀਖ੍ਯਾ]।

ਦੋਹਰਾ॥ ਏਕ ਦਿਵਸ ਭੁਰਕੇਸ਼ ਕਹਿ ਜੇ ਪੁਰਿ ਨਾਥ ਕਿ ਸਾਥ।ਬਾਲ ਬੈਸ ਸ਼੍ਰੀ ਹਰਿਕ੍ਰਿਸ਼ਨ ਨਿਮਹਿੰ ਹਿੰਦੁ ਪਦ ਮਾਥ ॥ ੧ ॥ ਚੌਪਈ ॥ ਅਪਰ ਲੋਕ ਜੁਤਿ ਤੁਮ ਭੀ ਕਹੋਨੋ। ਕਰਾਮਾਤ ਸਾਹਿਬ ਬਡ ਲਹਨੋ। ਸੁਜਸੁ ਸੁਨਾਵਤਿ ਹੈ ਸਭਿ ਕੋਈ। ਇਕ ਤੇ ਸੁਨਿ ਦੂਸਰ ਸੁਧਿ ਹੋਈ ॥ ੨ ॥ ਕਹਾ ਕਹੀ ਹੈ ਸਭਿਹਿਨਿ ਬੀਚ। ਦੇਖਾ ਦੇਖੀ ਊਚ ਰੁ ਨੀਚ। ਤੁਮ ਭੀ ਕਬਿ ਪਰਖਨੋ ਕੈ ਨਾਂਹਿ?।ਪਤਾ ਲੀਨਿ ਕੋ ਇਕ ਬਿਧਿ ਕਾਹਿ[2]?॥੩॥ ਜੇ ਪੂਰਬ ਪਰਖਨੋ ਨਹਿੰ ਕਬੈ। ਉਚਿਤ ਪਤਾ ਲੈਬੇ ਕਹੁ ਅਬੈ। ਜਿਮ ਅਛ੍ਯ ਮਤ ਕਾਮਲ ਪਹਿਚਾਨਹੁ। ਸਹਿਤ ਨੰਮ੍ਰਤਾ ਤੈਸੇ ਠਾਨਹੁ[3] ॥ ੪ ॥ ਸੁਨਿ ਜੇ ਸਿੱਖ ਬੋਲਨੋ ਕਰ ਜੋਰਿ। 'ਕੁਛ ਦੁਰਬਾਕ ਨ ਕਹਿੰ ਮੁਝ ਓਰ। ਅਸ ਪੁਰਖਨਿ ਕੋ ਪਰਖਨਿ ਕਰਨੋ। ਲਘੁ ਸਰਪਨਿ ਸੋਂ ਖੇਲਨਿ ਬਰਨੋ[4]' ॥ ੫॥ ਜਿਨ ਕੇ ਛਸੇ ਨ ਬਨੈ ਉਪਾਇ। ਮਤਿ ਬਿਸਾਲ ਕੋ ਉਬਰਿ ਨ ਪਾਇ[5]। ਤਉ ਆਪ ਕੋ ਕਹਿਬੋ ਕਰਿ ਕੈ। ਸ਼ਰਧਾ ਦਾਸਨਿ ਸੱਦ੍ਰਸ ਧਰਿਕੈ ॥ ੬ ॥ ਰਚੌਂ ਬਿਧੀ ਕੋ ਪੂਜਨਿ ਕਰਿ ਹੌਂ। ਪੁਨ ਮੈਂ ਤੁਮਰੇ ਨਿਕਟਿ ਉਚਰਿਹੌਂ[6]। ਕਹਤਿ ਸ਼ਾਹੁ

---

[1]ਵਿਚਾਰਕੇ। [2]ਕਿਸੇ ਤਰ੍ਹਾਂ ਕੋਈ ਇਕ ਪਤਾ (ਨੂੰ) ਭੀ ਲਿਆ ਹੈ? [3]ਐਸਾ ਵਰਤਨ ਕੀਤਾ ਹੈ ਕਿ ਛੋਟੇ ਸੱਪਾਂ ਨਾਲ ਖੇਲਨ ਤੁੱਲ (ਖ਼ਤਰਨਾਕ) ਹੈ। [4]ਵੱਡਾ ਬੁਧੀਮਾਨ ਭੀ ਕੋਈ ਬਚ ਨਹੀਂ ਸਕਦਾ।

'ਮਿਲਿਬੋ ਫਲ ਜੋਈ। ਪਰਖਨਿ ਤੇ ਮੈਂ ਪੈਹਹੁ ਸੋਈ' ॥ ੭ ॥ ਇਮ ਕਹਿ ਸੁਨਿ ਕੈ ਜੈਪੁਰਿ ਠਾਢ। ਆਧਹੁ ਸਦਨ ਸੰਦੇਹਨਿ ਸਾਥ[1]।–ਮੋਰ ਗਰੇ ਨਹਿੰ ਪਰਹਿ ਕੁਫੇਰੀ। ਸੁਖ ਚਾਹਤਿ ਦੁਖ ਆਇ ਨ ਘੋਰੀ–॥੮॥ ਓਯਾ ॥ ਭਈ ਚਾਮਨੀ ਜਾਨਿ ਕੈ ਮਿਲੀ ਕਾਮਨੀ ਆਇ। ਸੁੰਦਰ ਮੰਦਿਰ ਮਹਿਦ ਕੇ ਅੰਦਰ ਸੇਜ ਛਸਾਇ॥੯॥ਚੌਪਈ॥ਨਿਜ ਰਮਨੀ[2] ਸੰਗ ਸਗਲ ਜਨਾਈ। ਕਥਾ ਗੁਰਨਿ ਕੀ ਜਥਾ ਸੁਨਾਈ। ਤਿਨ ਕੇ ਪਰਖਨਿ ਕੀ ਬਿਧਿ ਕਹਨੀ। ਬਾਲ ਆਰਬਲ ਤਨ ਦੁਤਿ ਧਰਨੀ ॥੧੦॥ 'ਗੁਰ ਅੰਤਰਿਪੁਰ ਆਛਹਿੰ ਕਾਲੀ। ਪੂਜਹਿੰ ਪਦ ਦਿਖ ਲੈਹੁ ਸੁਖਾਲੀ। ਮਿਲਹਿ ਸਮੂਹ ਸਗਲ ਰਣਵਾਸ।ਸਭਿ ਕੀ ਪੂਰਹਿ ਸਤਿਗੁਰ ਆਸ॥੧੧॥ਜ਼ੇਵਰ ਜਬਰ ਜਵਾਹਰ ਜਰੇ। ਜਗਮਗ ਜ਼ੇਬ ਜਿਨਹੁੰ ਕੀ ਕਰੇ। ਮੁਕਤਾ ਲਰੀ ਲਰਕਤੀ ਲਾਰ[3]। ਅਲੰਕਾਰ ਸਭਿ ਪਹਿਰਹਿੰ ਨਾਰਿ ॥ ੧੨ ॥ ਬਰਨ ਬਰਨ ਕੇ ਬਰ ਬਸ੍ਤ੍ਰ ਅੰਬਰ। ਅਨਿਕ ਰੰਗ ਬਾਰਦ ਜਿਮ ਅੰਬਰ। ਸ਼ਦ੍ਰਿਸ਼ ਦਾਮਨੀ ਦਮਕਹਿੰ ਬੀਚ। ਰੰਗ ਮਹਿਲ[4] ਮਹਿ ਰੀਧਨਿ ਸੀਚਿ[5] ॥੧੩॥ ਸਭਿ ਬੈਠਹਿੰ ਸ਼ਿੰਗਾਰ ਬਨਾਇ। ਬਸਤ੍ਰ ਬਿਭੂਖਨ ਬਪੁਖ[6] ਸੁਹਾਇ। ਸਭਿ ਰਾਨੀ ਮਹਿ ਮੁੱਖਜ ਮਹਾਨੀ। ਮਮ ਮਨ ਕੀ ਪਜਾਰੀ ਪਟਰਾਨੀ ! ॥ ੧੪ ॥ ਲੈਹੁ ਮੋਢ ਪਰ ਮਲਿਨ ਪੁਰਾਨਾ। ਨਹਿੰ ਸ਼ਿੰਗਾਰ ਸਜਹੁ ਬਿਧਿ ਨਾਨਾ। ਸ਼ਭਿ ਕੇ ਪਾਛੇ ਕੋਨ ਮਝਾਰ। ਬੈਠਿ ਰਹਹੁ ਤਰ ਦ੍ਰਿਸ਼ਟੀ ਧਾਰਿ ॥੧੫॥ ਕਰਹੁ ਅਕੋਰਥ ਮਨ ਮਹਿੰ ਐਸੇ।–ਜਿਮ ਉਰ ਕ੍ਰੂਰ ਜੋ ਜਾਨਹਿ ਤੈਸੇ[7]। ਡੋ ਮਮ ਅੰਛ ਬੈਠਿਹੈਂ ਆਇ।ਦੇਉਂ ਉਪਾਇਨ ਕੋ ਪਰਿ ਪਾਇ[8]–॥੧੬॥ਭਈ ਭੋਰ ਤੇ ਇਮ ਕ੍ਰਿਤ ਕੀਜਹਿ। ਧਰਿ ਸ਼ਰਧਾ ਸਤਿਗੁਰ ਦਰਸੀਜਹਿ। ਬਡੇ ਭਾਗ ਅਧਿ ਭਏ ਤਿਹਾਰੇ। ਸਫਲ ਜਨਮ ਹੁਇ ਗੁਰੁ ਨਿਹਾਰੇ' ॥ ੧੭ ॥ ਮੰਤ੍ਰ ਇਮ ਕਰਿ ਕੈ ਦੰਪਤਿ ਸੋਏ। ਸੁਖ ਸੋ ਉਠੇ ਪ੍ਰਾਤਿ ਜਬਿ ਹੋਏ। ਰੰਗ ਮਹਲ ਨੀਕੇ ਸੁਧਰਾਯੋ। ਮੁਕਰ ਮੂਰਤਨਿ ਬ੍ਰਿੰਦ ਸੁਹਾਯੋ[9] ॥ ੧੮ ॥ ਚੌਗਦਾਰ ਬਚ ਭੂੰਗ ਅਟਾਰੀ।ਭੀਤਨਿ ਚਾਮੀਕਰ ਲਿਪਕਾਰੀ।ਤਰੁਵਰੁ ਫੂਲ ਫਲਨਿ ਫਰ

[1]ਸੰਸਿਆਂ (ਵਾਲੇ ਚਿਤ) ਨਾਲ। [2]ਇਸਤ੍ਰੀ। [3]ਨਾਲ। ਕਤਾਰ। [4]ਰਣਵਾਸ। [5]ਖੁਸ਼ਬੂਆਂ ਛਿੜਕਾ ਕੇ। [6]ਸਰੀਰ। [7]ਹੇਠਾਂ ਨਜ਼ਰ ਪਾ ਕੇ। [8]ਜੋ ਗੁਰੂ ਜੀ ਉਵੇਂ ਜਾਣਦੇ ਹਨ ਜਿਵੇਂ (ਕਿਸੇ ਦੇ) ਦਿਲ ਵਿਚ ਹੈ। ਭਾਵ ਜੋ ਗੁਰੂ ਜੀ ਦਿਲ ਦੀਆਂ ਜਾਣਦੇ ਹਨ ਤਾਂ"""। [9]ਤਾਂ ਮੇਲੀ ਟੋਲੀ ਵਿਚ ਆ ਬੈਠਣ। [10]ਪੈਰੀਂ ਪੈਕੇ। [11]ਥੰਮੀ ਤੇ ਮੂਰਤੀਆਂ ਨਾਲ ਸਜਾਇਆ। (ਅ) ਥੰਮੇ ਵਿਚ ਸਜੀਆਂ ਮੂਰਤਾਂ ਨਾਲ।

ਸੋਂ ਲਿਖੇ। ਇੰਦ ਬਿਹੰਗਮ ਕਰਿ ਤਿਨ ਬਿਖੇ ॥ ੧੯ ॥ ਰੁਚਿਰ ਬਚਿੱਤ੍ਰ ਪਵਿੱਤ੍ਰ ਕਰਾਏ। ਸੱਦ੍ਰਿਸ਼ ਅਰਸ਼[1] ਫਰਸ਼ ਛਸਵਾਏ। ਜਹਿਂ ਨਾਨਾ ਬਿਧਿ ਤਨੇ ਬਿਤਾਨਾ[2]। ਜ਼ਰੀਦਾਰ ਝਾਲਰ ਝਲਕਾਨਾ ॥ ੨੦ ॥ ਬਿਚ ਚੰਦਨ ਚੌਂਕੀ ਰਚਿ ਚਾਰੁ। ਰਚਨਾ ਚਿੱਤ੍ਰ ਰਚੀ ਦਿਸ਼ਿ ਚਾਰੁ[3]। ਫਰਸ਼ ਮਖਮਲੀ ਮੋਤਿਨਿ ਲਰੀ।ਲਰਕਤਿ ਰੁਚਿਰ ਬਿਰਾਜਤਿ ਖਰੀ॥੨੧॥ ਝੱਬੇ[4] ਝੂਲਤਿ ਦੁਹਿਦਿਸ਼ਿ ਜ਼ਰੀ।ਬਛ ਉਪਧਾਨੁ[5] ਧਰਨੋ ਮ੍ਰਿਦੁ ਭਰੀ। ਇੱਤਯਾਦਿਕ ਸੁਠਿ ਰਚਨ ਰਚਾਈ। ਜਿਸ ਦੇਖਤਿ ਮਨ ਰਹਿ ਬਿਰਮਾਈ॥੨੨॥ ਬਹੁਤ ਮੋਲ ਕੇ ਦਿਪਤਿ ਜਵਾਹਰ। ਨਿਕਸਾਏ ਸੁ ਕੋਸ਼ ਤੇ ਬਾਹਰ। ਬਸਤ੍ਰ ਬਿਭੂਖਨ ਬਰਨ ਬਰਨ ਕੇ। ਆਗੈ ਸਤਿਗੁਰ ਹੇਤੁ ਧਰਨਿ ਕੇ ॥੨੩॥ ਸਰਬ ਭਜਾਰ ਵਸਤੁ ਕਰਿਵਾਇ। ਘਰ ਲਜਾਵਨਿ ਹਿਤ ਚੌਪ ਬਢਾਇ। ਸੁੰਦਰਤਾ ਸਭਿ ਬਿਧਿ ਸੁਧਰਾਈ। ਜੋਪੁਰਿ ਪਤਿ ਜੋ ਸਿੰਘ ਸਵਾਈ॥੨੪॥ ਇਤਿ ਸ਼੍ਰੀ ਸਤਿਗੁਰ ਸਭਿ ਬਿਧਿ ਜਾਨੀ। ਹੇਤੁ ਪਰਖਿਬੇ ਜਸ ਕ੍ਰਿਤ ਠਾਨੀ। ਅਤਿ ਚਿੰਤਾਤੁਰ ਚਿਤ ਮਹਿਂ ਹੋਏ।–ਲੋਭਿ ਅੰਤਮਨਕੁਮਤਿ ਪਰੋਏ[6]॥੨੫॥ਹਮਜੋ ਚਾਹਤਿ ਵਸਤੁ ਛਪਾਈ। ਸੋ ਚਿਤ ਬਾਂਛਤਿ ਇਹੁ ਬਿਦਤਾਈ[7]। ਪ੍ਰਭੁ ਕੇ ਸੰਤ ਜੁ ਲਖਹਿਂ ਭਲੀ ਨ। ਤਿਮ ਕਰਿਬੇ ਮਹਿਂ ਇਨ ਮਤਿ ਭੀਨ ॥ ੨੬॥ ਕੁਛ ਤੇ ਕੁਛ ਕਰਤਾ ਧਰਿ ਚਾਉ[8]। ਸੋ ਜਗ ਮਹਿਂ ਦਿਖਰਾਇਂ ਪ੍ਰਭਾਉ[9]। ਲੋਕਨਿ ਕੇ ਬਸ ਕਰਿਬੇ ਹੇਤੁ। ਅਨਿਕ ਘਾਤ ਰਚਿ ਧਨ ਹਰਿ ਲੇਤਿ॥੨੭॥ ਅਸ ਅਜ਼ਮਤਵਾਨਨਿ ਬਿਰਮਾਏ[10]। ਨਹਿਂ ਪਰਲੋਕ ਗਤੀ ਲਖਿ ਪਾਏ। ਦੋਨਹੁ ਭੂਲਤਿ ਹੈਂ ਪ੍ਰਭੁ ਪੰਥਾ। ਜੋ ਉਪਦੇਸ਼ਕ ਅਰੁ ਲੇ ਸੰਥਾ[11] ॥੨੮॥ ਸਤਿਗੁਰ ਕੇ ਘਰਿ ਨਹਿਂ ਇਹ ਨੀਕੀ[12]। ਜਿਸ ਤੇ ਹੁਇ ਕੱਲਜਾਨ ਨ ਜੀ ਕੀ। ਨਾਟਕ ਚੇਟਕ ਕਰਿ ਦਿਖਲਾਵਨਿ। ਅਨਿਕ ਬਿਧਿਨਿ ਕਰ ਨਰ ਬਿਰਮਾਵਨਿ ॥੨੯॥ਸੋ ਹਮ ਨੈ ਕਰਨੀ ਬਿਧਿ ਨਾਂਹਿ ਨ। ਕਰਾਮਾਤ

---

[1]ਅਸਮਾਨ ਵਰਗੇ। [2]ਚੰਦੋਏ। [3]ਚਾਰੋਂ ਪਾਸੀਂ ਚਿੱਤ੍ਰਕਾਰੀ ਦੀ ਰਚਨਾ ਰਚੀ ਹੈ। [4]ਛੱਬੇ। [5]ਤਕੀਆ।[6](ਜੋ ਸਿੰਘ)ਮਨ ਦੀ ਕੁਮਤ ਵਿਚ ਪਰੋਤਾ ਸਾਡਾ ਅੰਤ ਲੈਂਦਾ ਹੈ।[7]ਭਾਵ ਜੋਸਿੰਘ[8]ਸ਼ਾਹਰ ਕੰਤੀ ਚਾਹੁੰਦਾ ਹੈ ਕਰਨ[9]ਢਾਉ ਧਰਕੇ ਕੁਛ ਤੋਂ ਕੁਛ ਕਰਨ ਵਾਲੇ ਭਾਵ ਚੇਟਕੀ ਲੋਕ। [10]ਸੋ ਜਗਤ ਵਿਚ(ਆਪਣਾ)ਪ੍ਰਤਾਪ ਦਿਖਾਵਦੇ ਹਨ।[11]ਐਸੇ ਕਰਾਮਾਤੀਏ (ਜੋ ਲੋਕਾਂ ਨੂੰ) ਭਰਮਾਉਂਦੇ ਹਨ। [12]ਐਸੇ ਉਪਦੇਸ਼ ਦੇਣ ਵਾਲੇ ਤੇ ਸਿੱਖਿਆ ਲੈਣ ਵਾਲੇ ਦੋਵੇਂ ਰੱਬ ਦੇ ਰਸਤੇ ਤੋਂ ਖੁੰਝ ਜਾਂਦੇ ਹਨ। [13]ਭਾਵ ਕਰਾਮਾਤ ਦੱਸਣੀ ਦਿਖਲਾਵੇ ਲਈ ਤੇ ਲੋਕਾਂ ਨੂੰ ਵੱਸ ਕਰਨ ਲਈ।

ਦਿਖਰਾਵਹਿਂ ਕਾਹਿ ਨਾਇਕ ਅਵਿਲੋਕਤਿ ਦੂਸਰ ਚਾਹੈ[1]।ਪੁਨ ਕਰਿ ਹਹਿਂ ਕਿਸ ਕਿਸ ਕੋ ਪਾਹੈ ॥ ੩੦ ॥ ਪ੍ਰਥਮ ਇਸੀ ਕਾਰਨ ਕੋ ਜਾਨੇ। ਨਹਿਂ ਆਵਨਿ ਦਿੱਲੀ ਕਹੁ ਮਾਨੇ। ਇਸ ਕੋ ਪ੍ਰੇਮ ਜਾਨਿ ਚਲਿ ਆਏ।ਅਬਿ ਕਿਮ ਕਟਹਿਂ ਕੁਮਤਿ ਬਿਚਲਾਏ ॥ ੩੧ ॥ ਨਹਿਂ ਦੀਰਘ ਦਰਸੀ ਮਤਿਮੰਦ। ਨਹਿਂ ਚਾਹਤਿ ਪਰਲੋਕ ਅਨੰਦ। ਸੱਤਿਨਾਮ ਸਿਮਰਨਿ ਬਿਸਰਾਏ।ਪ੍ਰਭੁ ਮਾਯਾ ਅਤਿ ਪ੍ਰਬਲ ਭੁਲਾਏ ॥ ੩੨ ॥ ਸੇਵਾ ਸੰਤਨਿ ਕੀ ਸ਼ੁਭ ਕਰਿ ਕੈ। ਪ੍ਰਭੁ ਭਾਣੋ ਮੀਠੋ ਚਿਤ ਧਰਿ ਕੈ। ਹਉਮੈ ਤਜਿ ਸਿਮਰਨਿ ਹਰਿਨਾਮੁ।ਇਮ ਕਰਿ ਮਿਲਹਿ ਨਹੀਂ ਦੁਖ ਧਾਮ* ॥ ੩੩ ॥ ਅੰਮ੍ਰਿਤ ਤਜਿ ਬਿਖ ਗਹਿਬੇ ਦੌਰਹਿਂ। ਰੋਪਿ ਬੰਬੂਰ[2], ਕਲਪਤਰੁ ਤੋਰਹਿਂ। ਅਤਿ ਅਮੋਲ ਕਰ ਛਾਰਹਿਂ ਹੀਰਾ[3]। ਛਟਕ ਬਿਹਾਝਹਿਂ ਸ਼ੁਭ ਮਤ ਕੀਰਾ[4]– ॥ ੩੪ ॥ ਇਤਯਾਦਿਕ ਸੋਚਤਿ ਗਨ ਸੋਚਨਿ।ਜਨਮ ਮਰਨ ਕੀ ਸੋਚ ਬਿਮੋਚਨ[5]।ਨ੍ਰਿਪ ਕੋ ਆਵਨਿ ਸਮੈ ਪਛਾਨਿ। ਇਕ ਘਰ ਪ੍ਰਵਿਸ਼ੇ ਕ੍ਰਿਪਾ ਨਿਧਾਨ ॥ ੩੫ ॥ਸਰਬ ਨਰਨਿ ਕੋ ਤਜਾਗਨੋ ਸੰਗਿ। ਭਏ ਇਕਾਕੀ ਗੁਰ ਇਕ ਰੰਗ । ਸਿਹਜਾ ਸੁੰਦਰ ਅੰਦਰ ਘਰ ਕੇ। ਮ੍ਰਿਦੁ ਛਸਵਾਇ ਪੌਢਿਬੋ ਕਰਿ ਕੇ ॥੩੬॥ ਸੂਖਮ ਬਿਸਦ ਬਸਤ੍ਰ ਤਨ ਲੈਕੇ । ਸ਼੍ਰੀ ਸਤਿਗੁਰ ਥਿਰਤਾ ਨਿਜ ਕੇ ਕੈ। ਗਤਿ ਲੌਕਨ ਕੀ ਕਰਤਿ ਬਿਚਾਰਨਿ ।–ਬਿਨ ਸੁਧ ਅੰਧੇ ਪਾਵਹਿਂ ਪਾਰ ਨ ॥ ੩੭ ॥ ਬਿਸ਼ੈ ਬਿਹਾਰਨਿ[6] ਛਸੇ ਬਿਸਾਲਾ।ਜਾਇ ਨਰਕ ਪਕਰੇ ਜਮ ਜਾਲਾ।ਅਨਿਕ ਜੋਨਿ ਜਨਮਨਿ ਅਰੁ ਮਰਨੋ। ਮਤਿ ਮੂਰਖ ਨਹਿਂ ਕਰਿਬੇ ਹਰਨੋ ॥ ੩੮ ॥ ਚਾਹਤਿ ਹੈਂ ਅਜ਼ਮਤ ਕਹੁ ਦੇਖਾ। ਅਪਨੋ ਲਖਹਿਂ ਨ ਕਾਜ ਬਿਸ਼ੇਖਾ–। ਸਦਨ ਕਪਾਟ ਅਸੰਜਤਿ ਕਰੈਂ[7] । ਅੰਤਰ ਸ਼੍ਰੀ ਹਰਿਕ੍ਰਿਸ਼ਨ ਸੁ ਥਿਰੈ॥੩੯॥ ਲੌਕ ਨਿਕਟਿ ਤੇ ਸਕਲ ਹਟਾਏ। ਬੈਠੇ ਦੂਰ ਜਾਇ ਸਮੁਦਾਏ । ਤਿਨ ਕਪਾਟ ਕੀ ਸਿੰਖਲ ਭੇਰਿ[8]। ਅੰਤਰ ਟਿਕੇ ਰਹੇ ਤਿਸ ਬੇਰ ॥੪੦॥ ਦੋਹਰਾ॥ ਸੈਪੁਰਿ ਪਤਿ ਹਰਖਤਿ ਸੁ ਚਿਤ ਕਰਿ ਇਕਠੋ ਰਣਵਾਸ । ਚਹਤਿ ਲਜਾਇਬੋ ਸਤਿਗੁਰੁ ਨੰਮਿ ਹੋਇ ਕਰਿ ਦਾਸ ॥ ੪੧ ॥ ਇਤਿ ਸ਼੍ਰੀ ਸੂਰਜ ਪ੍ਰਕਾਸ਼ ਮਹਾਨ ਗ੍ਰੰਥੇ ਗਯਾਸੀ ਵਾਸੇ ਸ਼੍ਰੀ ਸਿੱਖਾਂ ਪ੍ਰਸ਼ੰਨ ਕਰਨੇ ਨਾਮ ਪੈਤਾਲੀਸਮੋ ਅਧ੍ਯਾ ॥ ੪੫ ॥

---

[1]ਇਕ ਦੇਖ ਕੇ (ਫਿਰ) ਦੂਸਰਾ ਚਾਹਵੇਗਾ (ਕਿ ਮੈਨੂੰ ਭੀ ਦਿਖਓ)। [2]ਲਗਾ ਕੇ ਕਿੱਕਰ। [3]……ਹੀਰਾ ਹੱਥੋਂ ਸੱਟ ਦਿੰਦੇ ਹਨ। [4]ਸ਼ੁਭ ਮਤਿ ਤੋਂ ਕੰਗਾਲ ਭਾਵ ਮੂਰਖ। [5]ਦੂਰ ਕਰਨ ਵਾਲੇ (ਸ਼੍ਰੀ ਗੁਰੂ ਜੀ)। [6]ਵਿਸ਼ਿਆਂ ਤੇ ਵਿਚਹਾਰਾਂ ਵਿਚ। [7]ਬੰਦ ਕਰ ਲਏ। [8]ਕੁੰਡੇ ਬੰਦ ਕਰਕੇ।

*ਪਾ–ਸਰਬ ਸੁਖ ਧਾਮ।

੪੫. [ਜੋ ਸਿੰਘ ਗੁਰੂ ਜੀ ਨੂੰ ਲੈਣ ਆਯਾ]।

ਦੋਹਰਾ॥ਦਿਵਸ ਦੁਪਹਿਰੋ ਢਰਨ ਜਬਿ ਸਕਲ ਭਜਾਰ ਕਰਿਵਾਇ।ਜੋ ਸਿੰਘ ਛਿਭ ਪਤਿ ਭਜਿ ਸਦਨ ਨਿਕਸਨੋ ਵਹਿਰ ਸੁ ਆਇ ॥ ੧ ਚੌਪਈ ॥ ਸ਼੍ਰਿੰਘ ਪੌਰ ਮਹਿ ਆਇ ਬਿਰਜੋ ਹੈ। ਮੁਜਰੋ[1] ਨਰ ਪਰਧਾਨ ਕਰਜੋ ਹੈ।ਤਿਸ ਤਿਸ ਥਲ ਪਰ ਸਕਲ ਹਟਾਏ।ਸਾਦਰ ਸੋ ਕਹਿ ਕਹਿ ਬੈਠਾਏ॥੨॥ਏਕਾਕੀ ਆਗੇ ਚਲਿ ਆਯੋ। ਜਹਿਂ ਸਤਿਗੁਰ ਕੋ ਸਿਵਰ ਕਰਾਯੋ। ਆਨਿ ਪ੍ਰਵੇਸ਼ਜੋ ਪੌਰ ਮਝਾਰੇ। ਸਭਿ ਆਗੇ ਉਠਿ ਖਰੇ ਨਿਹਾਰੇ॥੩॥ਜੈਪੁਰਿ ਨਾਥ ਅਚਾਨਕ ਆਵਨਿ। ਲੋਕ ਬਿਲੋਕਤਿ ਭੇ ਬਿਸਮਾਵਨ। ਜਿਸ ਕੋ ਸਾਥ ਨ ਮਾਨਵ ਭੀਰ। ਸਭਾ ਪ੍ਰਵੇਸ਼ਨਿ ਕੋ ਨਹਿਂ ਚੀਰ ॥ ੪ ॥ ਕਜੋਂ ਆਯੋਂ ਅਬਿ-ਗਠੀ ਗਿਨੰਤੋ ।-ਕਿਧੌਂ ਸ਼ਾਹੁ ਇਹ ਪਠਜੋ ਤੁਰੰਤੋ-।ਇਤ ਉਤ ਦੇਖਤਿ ਦ੍ਰਿਗਨਿ ਚਲਾਇ। ਕਿਸ ਥਲ ਪਿਖੇ ਨ ਗੁਰ ਸੁਖਦਾਇ ॥ ੫ ॥ ਸਿੱਖਨਿ ਸਾਥ ਨਾਥ ਜੈਪੁਰਿ ਕੇ। ਬੂਝਨਿ ਕਰੇ ਉਤਾਇਲ ਕਰਿਕੇ।'ਕਹਾਂ ਬਿਰਾਜੋ ਸੁਖਦ ਹਜੂਰ। ਭੇਰੇ ਬਿਖੈ ਕਿ ਗਮਨੇ ਦੂਰ॥੬॥ਨਿਜ ਥਲ ਨਹੀਂ ਦ੍ਰਿਸ਼ਟਿ ਮੁਝ ਆਵੈਂ। ਤੁਮ ਨਜਾਰੇ ਕਿਮ ਭੇ ਸਮੁਦਾਇ'। ਸੁਨਿ ਸਿੱਖਨਿ ਸਭਿ ਕਹਜੋ ਬੁਝਾਈ। 'ਇਸ ਘਰ ਅੰਤਰ ਪ੍ਰਵਿਸ਼ੇ ਜਾਈ ॥੭॥ ਏਕਾਕੀ ਹੁਇ ਸਕਲ ਹਟਾਏ।ਕੁਛ ਸਤਿਗੁਰ ਗਤਿ ਲਖੀ ਨ ਜਾਏ'।ਕਰਿ ਨਿਰਨੈ ਗਮਨਜੋ ਤਿਸ ਘਰ ਕੋ। ਜਾਤਿ ਬਿਚਾਰਤਿ ਸੰਸੈ ਉਰ ਕੋ ॥ ੮ ॥-ਕਿਸ ਕਾਰਨ ਤੇ ਇਮ ਗੁਰ ਹੋਏ। ਮੁਖ ਪ੍ਰਸੰਨ ਜਿਨ ਲਖਿ ਸਭਿ ਕੋਏ।ਮੈਂ ਅਬਿ ਕਰਿ ਕੈ ਸਰਬ ਪ੍ਰਕਾਸ਼ਾਕਰੌਂ ਖੁਸ਼ੀ ਤਿਨ ਰਿਦੈ ਉਦਾਰ ॥੯॥ ਮਮ ਘਰ ਆਇ ਅਨੰਦਤਿ ਰਹੈਂ। ਤੌ ਕੱਲਜਾਨ ਹਮਾਰੀ ਅਹੈ-। ਨਿਕਟਿ ਕਪਾਟਨਿ ਕੇ ਜਬਿ ਗਯੋ। ਹਾਥਨਿ ਸਾਥ ਹਲਾਵਤਿ ਭਯੋ ॥੧੦॥ ਸਿੰਖਲ ਭਿਰੀ ਜਾਨਿ ਥਿਰ ਰਹਜੋ। ਹੋਹੁ ਹਕਾਰਨਿ ਕੇ ਤਬਿ ਕਹਜੋ। 'ਪ੍ਰਭੂ ਜੀ ! ਕਰਹੁ ਕਪਾਟ ਹਟਾਵਨਿ। ਦਾਸ ਜਾਨਿ ਦਿਹੁ ਦਰਸ਼ਨ ਪਾਵਨ'॥ ੧੧ ॥ ਦੁਇ ਤ੍ਰੈ ਬਾਰ ਹਕਾਰਨਿ ਕਰੇ। ਬੋਲੇ ਗੁਰ ਨ, ਮੌਨਤਾ ਧਰੇ। ਊਚੀ ਚੌਥੇ ਹਾਂਕ ਹਕਾਰੀ। 'ਗੁਰ ਜੀ ਕਰਹੁ ਕਪਾਟ ਉਘਾਰੀ ॥ ੧੨ ॥ ਜੈ ਪੁਰਿਪਤਿ ਮੈਂ ਦਾਸ ਤੁਮਾਰਾ। ਸ਼ਰਨ ਆਪ ਕੀ ਮਮ ਆਧਾਰਾ।ਮੈਂ ਅਲਪੱਗਜ ਭੂਲ ਕੁਛ ਹੋਈ। ਤੁਮ ਸਰਬੱਗਜ ਛਿਮਹੁ ਅਬਿ ਸੋਈ ॥ ੧੩ ॥ ਆਪ ਕਰਹੁ ਸਮੁਝਾਵਨਿ ਐਸੇ। ਸੁਤ ਸੋਂ

[1] ਨਮਸਕਾਰ।

ਕਹਤਿ ਪਿਤਾ ਹਿਤ ਜੈਸੋ।ਜੋ ਹਮ ਤੇ ਕੁਛ ਬਿਗਰਤਿ ਕਾਮੀ[1]।ਦਾਸ ਜਾਨਿ ਕਰਿ ਰੋਕਹੁ, ਸ੍ਵਾਮੀ !' ॥ ੧੪ ॥ ਇੱਤ੍ਰਨਾਦਿਕ ਜਥਿ ਭਾਖੀ ਬਿਨਤੀ।ਸੁਨਿ ਸਤਿਗੁਰ ਭਜਿ ਕਰਿ ਸਭਿ ਗਿਨਤੀ। ਸਿੰਘਲ ਛੋਰਿ ਕਪਾਟ ਉਘਾਰੇ। ਪੁਨ ਬੈਠੇ ਤਿਸ ਥਲ ਦੁਤਿਵਾਰੇ॥੧੫॥ਜੇਪੁਰਿਪਤਿਪ੍ਰਵੇਸ਼ਤਬਿਭਯੋ।ਅੰਤਰ ਹੋਇ ਦਰਸ ਗੁਰ ਲਯੋ।ਨੀਚੇ ਕਰੇ ਬਿਲੋਚਨ ਬੈਸੋ।ਉਪਰ ਦ੍ਰਿਸ਼ਟਿ ਕੀਨਿ ਨਹਿੰ ਕੈਸੋ॥੧੬॥ਨ੍ਰਿਪ ਬੰਦਨ ਕਰਿ ਚਿਤ ਭਾ ਪਾਸ।ਜੋਰਤਿ ਹਾਥ ਭਨਤਿ ਅਰਦਾਸ। ਤਰੇ ਭ੍ਰਮਾਵਨਿ ਕੁਛ ਨ੍ਰਹਿੰ ਕਰਨੋ। ਬੈਨਿ ਦੀਨ ਹੁਇ ਬਚਨ ਉਚਰਨੋ ॥ ੧੭ ॥ ਸ਼੍ਰੀ ਸਤਿਗੁਰ ! ਕ੍ਰਿਮ ਚਿੰਤ ਮਝਾਰੇ ? ਕੋ ਕਾਰਨ ਭਾ ਕਰਹੁ ਉਚਾਰੇ ? ਮੇਰੋ ਸਦਨ ਆਪਨੋ ਜਾਨਹੁ । ਸਭਿ ਪਰ ਮੁਖ ਤੇ ਹੁਕਮ ਬਖਾਨਹੁ॥੧੮॥ਅੰਤਹਪੁਰ ਮੈਂ ਦਾਸੀ ਗਨ ਹੈਂ। ਕਰਹਿੰ ਸਰਬ ਸੇਵਾ ਚਹਿੰ ਮਨ ਹੈਂ[2]।ਸੈਨਾ ਕੋਸ਼ ਦੇਸ਼ ਸਮੁਦਾਇ।ਸਕਲ ਆਪਕੇ ਲਖਹੁ ਸਦਾਇ॥੧੯॥ ਸਭਿ ਸਮਾਜ ਜੁਤਿ ਮੈਂ ਹੌਂ ਦਾਸ। ਚਹਹੁ,ਕਹੀਜਹਿ ਸੋ ਮਮ ਪਾਸ[3] । ਕੋ ਕੁਕਾਜ ਦਿਹੁ ਭਨਕ ਜਨਾਇ[4]।ਸਭਿ ਭਜਿ ਤਿਸ ਕੋ ਕਰੌਂ ਉਪਾਇ॥੨੦॥ ਸ਼ਾਹੁ ਸੰਗ ਰਾਖਨੋ ਰਸ ਰੰਗ। ਉਤ ਕੀ ਚਿੰਤ ਨ ਕਰਹੁ ਨਿਸ਼ੰਗ।ਸਭਿ ਕੇ ਕਾਰਜ ਆਪ ਪੁਜਾਵਹੁ । ਅਪਨੋ ਨੀਕੋ ਕਜੋਂ ਨ ਬਨਾਵਹੁ ॥ ੨੧ ॥ ਹਮਰੇ ਮਹਿੰ ਕਜਾ ਸ਼ਕਤਿ ਗੁਸਾਈਂ ! ਜੋ ਰਾਵਰ ਕੇ ਹੋਇ ਸਹਾਈ । ਕੇਵਲ ਦਾਸ ਦੋਨਿ ਬਚਿਆਈ । ਸ਼੍ਰੀ ਮੁਖ ਤੇ ਕੁਛ ਦਿਹੁ ਫੁਰਮਾਈ ॥ ੨੨ ॥ ਅਬਿ ਮਿਲਿਬੋ ਕਹੁ ਸ਼ਾਹੁ ਨ ਚਾਹਤਿ। ਤੁਮਰੀ ਮਰਜ਼ੀ ਬਿਖੈ ਉਮਾਹਤਿ।ਜੇ ਕਰਿ ਮੁਝ ਤੇ ਭਯੋ ਬਿਗਾਰੇ । ਛਿਮਹੁ ਆਪ ਦਿਹੁ ਬੁੱਧਿ ਉਦਾਰੇ* ॥੨੩॥ਲੇਨਿ ਨ ਦੇਨਿ ਨ ਦਰਸ਼ਨ ਤੁਰਕਾ। ਪੁਜਨੋ ਨੇਮ ਇਹ, ਕੀਨਿ ਜੁ ਧੁਰ ਕਾ[5] । ਇੱਤ੍ਰਨਾਦਿਕ ਸੁਨਿ ਕੈ ਨ੍ਰਿਪ ਬੈਨ । ਸ਼੍ਰੀ ਸਤਿਗੁਰੁ ਉਠਾਏ ਨੈਨ ॥ ੨੪ ॥ ਭੂਪਤਿ ਦਿਸ਼ਾ ਦੇਖਿ ਕਰਿ ਕਹਨੋ । 'ਗੁਰ ਸੇਤਨਿ ਜੁ ਛਪਾਵਨਿ ਚਹਨੋ।ਸੋ ਜਗ ਕੋ ਨਰ ਚਹਿੰ ਬਿਦਤਾਵਨਿ । ਪਰ ਪੂੰਜੀ ਕਹੁ ਕਰਿ ਦਰਸਾਵਨਿ ॥ ੨੫ ॥ ਕੋ ਅਪਨੋ ਧਨ ਦੇਹਿ ਦਿਖਾਈ[6] । ਕਰਿ ਉਪਾਇ ਸਭਿ ਲੇਹਿੰ ਦੁਰਾਈ । ਪਰ ਧਨ ਕੋ ਦੇਖਨਿ ਕੇ ਕਾਰਨ । ਕਰਹਿੰ ਅਨਿਕ ਬਿਧਿ ਜੋ

[1]ਕੰਮ। [2]ਸਾਰੀਆਂ ਮਨ ਵਿੱਚ ਚਾਹੁੰਦੀਆਂ ਹਨ ਕਿ ਸੇਵਾ ਕਰੀਏ। [3](ਜੋ) ਵਸਤੂ ਚਾਹੀਦੀ ਹੋਵੇ ਸੋ ਮੇਰੇ ਪਾਸ ਕਹੋ। [4]ਕਿਹੜਾ ਕੰਮ ਖੋਟਾ ਹੋਇਆ ਹੈ ਰਤਾ ਮਾਤ੍ਰ ਸਨਕ ਦਿਓ। [5]ਕੋਈ ਆਪਣਾ ਧਨ ਵਿਖਾਉਂਦਾ ਹੈ । *ਪਾ-ਉਚਾਰੇ ।

ਉਪਚਾਰਨਿ[1]॥੨੬॥ਧਨੀ ਨ ਆਛੋ ਮਾਨਹਿ ਭਾਂਹੀ।ਅਨੁਸਾਰੀ ਹੁਇ ਦੁਖ ਤਿਸ ਨਾਂਹੀ[2]। ਕਹਜੋ ਗੁਰੂ ਕੋ ਸਮੁਝਜੋ ਰਾਇਤਊ ਠਟੀ ਬਿਧਿ ਕੋ ਚਿਤ ਚਾਇ ॥ ੨੭ ॥ ਹਾਥ ਜੋਰਿ ਕਰਿ ਅਰਜ਼ ਗੁਜ਼ਾਰੀ। 'ਸਭਿ ਅੰਤਹਿਪੁਰ ਜੋ ਮਮ ਨਾਰੀ। ਰਾਵਰ ਕੋ ਦਰਸ਼ਨ ਕੋ ਬਾਂਛਹਿ।ਸੁਨਿ ਸੁਨਿ ਸੁਜਸੁ ਸਭਿਨਿ ਤੇ ਆਛਹਿ॥ ੨੮ ॥ ਬਹੁ ਭਨਾਰੀ ਕਰਿ ਕੈ ਰਣਵਾਸ। ਮੈਂ ਬਿਲੋਕਿ ਆਯੋ ਤੁਮ ਪਾਸ। ਹੋਹਿ ਅਵੱਗਜ਼ਾ ਛਮਾ ਕਰੀਜੈ। ਦਾਸ ਜਾਨਿ ਨਿਜ ਬਿਰਦ ਰਖੀਜੈ ॥ ੨੯ ॥ ਦਰਸ ਦੇਖਿਬੇ ਚਾਹ ਬਿਸ਼ੇਖਨਿ । ਸਭਿ ਹੀ ਕਰਹਿੰ ਪੰਥ ਕਉ ਦੇਖਨਿ। ਪੂਰਨ ਪੁਰਖ ਪ੍ਰੇਮ ਕੇ ਬਸਿ ਹੋ।ਅਪਰਨਿ ਕੇਰ ਛਿਰੋ-ਮਨਿ ਲਸ ਹੋ ॥ ੩੦ ॥ ਚਰਣਾਂਬੁਜ[3] ਕੋ ਪਾਇ ਨਿਕੇਤ। ਮੁਝ ਕੋ ਸਭਿ ਪਰਿਵਾਰ ਸਮੇਤ। ਕਰਹੁ ਕ੍ਰਿਤਾਰਥ ਦੀਨਾਨਾਥ ! ਸਿਰ ਪਰ ਧਰਹੁ ਸ-ਕਰੁਨਾ ਹਾਥ[4]॥੩੧॥ ਅਪਨੋ ਜਾਨਿ ਸੰਭਾਰਨਿ ਕਰੀਅਹਿ। ਬਿਘਨ ਅਨੇ-ਕਨਿ ਕੋ ਪਰਿਹਰੀਅਹਿ। ਜਥਾ ਪੁੱਤ੍ਰ ਨਿਜ ਪਿਤਾ ਅਗਾਰੀ। ਕਰਹਿ ਅਵੱਗਜ਼ਾ ਸੁਮਤਿ ਬਿਸਾਰੀ ॥ ੩੨ ॥ ਤਉ ਪਿਤਾ ਸੁ ਪ੍ਰਸੰਨਤਾ ਠਾਨਹਿ। ਅਵਗੁਨ ਜਾਨਿ ਰਿਦੈ ਨਹਿੰ ਆਨਹਿ। ਇਸ ਪ੍ਰਕਾਰ ਜੇ ਜਾਨਹੁ ਮੋਹੀ। ਤੌ ਹਮਰੋ ਸਭਿ ਬਿਧਿ ਭਲ ਹੋਹੀ ॥ ੩੩ ॥ ਅਵਗੁਨ ਮਨ ਮਹਿੰ ਕੋ ਨ ਚਿਤਾਰਹੁ। ਪਿਤਾ ਸਮਾਨ ਸਦਾ ਪ੍ਰਤਿਪਾਰਹੁ। ਅਬਿ ਰਣਵਾਸਹਿ[5]ਪੁਰਹੁ ਆਸਾਮੈਂ ਦੇ ਕਰਿ ਆਯੋ ਭਰਵਾਸਾ' ॥ ੩੪ ॥ ਸ਼੍ਰੀ ਹਰਿਕ੍ਰਿਸ਼ਨ ਸੁਨੇ ਬਚ ਦੀਨ।ਫੇਰਜੋ ਜਾਇ ਨ ਬਾਕ ਪ੍ਰਬੀਨ।ਜੈਪੁਰਿਨਾਥ ਕੀਨਿ ਸੁਨਿ ਬਿਨਤੀ ਸਰਬ ਪ੍ਰਕਾਰ ਭਜੀ ਗੁਰ ਗਿਨਤੀ ॥ ੩੫ ॥ ਹੋਏ ਭਨਾਰ ਚਲਨਿ ਕਹੁ ਸਾਥ। ਭਰਜੋ ਹਰਖ ਹੋਰਭਿ ਨਰ ਨਾਥ। ਵਹਿਰ ਆਇ ਬੈਠੇ ਗੁਨ ਖਾਨੀ। ।ਦਾਸਨਿ ਤੇ ਮੰਗਵਾਇਵ ਪਾਨੀ ॥ ੩੬ ॥ ਕਰ ਅਰੁ ਚਰਨ ਪਖਾਰਨਿ ਕਰੇ। ਬਦਨ ਪਖਾਰਜੋ ਅੰਜੁਲ ਭਰੇ। ਸਾਥ ਰੁਮਾਲ ਪੌਂਛਿਬੋ ਕੀਨਿ।ਸਿਰ ਚੀਰਾ ਬੰਧਜੋ ਦੁਤਿ ਭੀਨ ॥ ੩੭ ॥ ਊਪਰ ਸੁੰਦਰ ਜਿਗਾ ਸੁਧਾਰੀ। ਕੰਚਨ ਮਧ ਹੀਰਨਿ ਮੁਲ ਭਾਰੀ। ਸ਼੍ਰੀ ਗੁਰ ਕੋ ਸਿਰ ਪਰ ਸ਼ੁਭ ਸਾਜੇ। ਬਰ ਸਰੂਪ ਤੌ ਰਤਨ ਬਿਰਾਜੇ ॥ ੩੮ ॥ ਅਤਿ ਸੁਖਮ ਅੰਬਰ ਕੋ ਜਾਮਾ। ਗੋਟਾ ਲਗਜੇ

---

[1]ਜੋ ਜਤਨ ਕਰਦੇ ਹਨ। [2](ਪਰ ਜੋ) ਅਨੁਸਾਰੀ ਹੋਵੇ (ਭਾਵ ਪਰਾਇਆ ਧਨ ਵੇਖਣ ਦੀ ਚਾਹ ਨਾ ਰਖੇ) ਤਿਸਨੂੰ ਕੋਈ ਦੁੱਖ ਨਹੀਂ ਹੁੰਦਾ। [3]ਚਰਨ ਕਵਲ। [4]ਮੇਹਰ ਵਾਲਾ ਹੱਥ। [5]ਭਾਵ ਰਾਣੀਆਂ ਵੀ।

ਦੁਕੂਲ ਭਿਰਾਮ॥ਪਨਹੀ ਪਾਇਨਿ ਪਾਇ ਭਲੇਰੀ॥ਸੁੰਦਰ ਸਜਤਿ ਸ ਜ਼ਰੀਂ[1] ਘਨੇਰੀ ॥੩੯॥ ਹਾਥ ਗਹੀ ਵੁਲਨਿ ਕੀ ਛਰੀ। ਬਹੁਤ ਮੋਲ ਕੀ ਸ਼ੋਭਤਿ ਖਰੀ। ਭਏ ਤਯਾਰ ਚਲਿਬੇ ਕਹੁ ਸਾਥ। ਦੇਖਤਿ ਹਰਖਜੋ ਜੈਪੁਰਿਨਾਥ ॥ ੪੦ ॥ ਸਭਿ ਸੇਵਕ ਤਹਿੰ ਬਰਜਨਿ ਕਰੇ। 'ਸਾਥ ਨ ਚਲਹੁ ਰਹਹੁ ਇਤ ਥਿਰੇ'। ਆਪ ਗ਼ਰੀਬ ਨਿਵਾਜ਼ ਸਿਧਾਰੇ। ਤਿਸ ਮੂਰਤਿ ਪਰ ਕਵਿ ਬਲਿਹਾਰੇ ॥ ੪੧ ॥ ਇਥੋਂ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਦਸਮ ਗ੍ਰੰਥ ਸ੍ਰੀ ਸਿੰਘ ਪ੍ਰੈਸ ਅਕਤੂਬਰ ਸਨ ੧੯੩੭ ਅੰਸੂ ੪੬ ਪ੍ਰਕਾਸ਼ਤ ਹੋਇਆ।

੪੬. [ਪਟਰਾਣੀ ਪਛਾਣੀ]।

ਦੋਹਰਾ ॥ ਹੋਇ ਤਯਾਰ ਸ਼੍ਰੀ ਸਤਿਗੁਰੂ ਨਿਕਸੇ ਡੇਰਾ ਛੋਰਿ। ਸੰਗ ਨਰੇਂਦ ਅਨੰਦ ਯੁਤਿ ਚਲਿ ਅੰਤਹਿ ਪੁਰਿ ਓਰ ॥ ੧ ॥ ਚੌਪਈ ॥ ਸਾਦਰ ਬੋਲਤਿ ਸਤਿਗੁਰ ਸਾਥ। ਨਗਨ ਪੈਰ ਗਮਨਤਿ ਨਰ ਨਾਥ। ਸਿੰਘ ਪੌਰ ਜਬਿਹੂੰ ਚਲਿ ਆਏ। ਹੇਰਤਿ ਉਠੇ ਲੋਕ ਸਮੁਹਾਏ॥ ੨ ॥ ਰਾਜੇ ਕੋ ਸਭਿ ਮੁਜਰੇਂ[2] ਕਰੈਂ। ਗੁਰ ਕੇ ਚਰਨ ਕਮਲ ਸਿਰ ਧਰੈਂ। ਬੰਦਤਿ ਚਹੁੰ ਦਿਸ਼ਿ ਤੇ ਪ੍ਰਵਿਸ਼ਾਏ। ਅੰਤਰ ਗਏ ਸਦਨ ਸੁਧਰਾਏ॥੩॥ ਪਿਖਜੋ ਚੌਕ ਚੌਕੋਨ ਸੁ ਚਾਰੂ। ਚਾਰਹੁ ਦਿਸ਼ਿਅਰ ਬਨੇ ਉਦਾਰੂ॥ਪੁਨ ਸੋਪਾਨਨਿ[3] ਪਰਆਰੂਢੇ॥ਮੰਦ ਮੰਦ ਸ਼ੁਭ ਗੁਰਗੁਨ ਗੂਢੇ॥੪॥ ਫੂਲ ਛਰੀ ਕੋ ਚਪਲ ਕਰੰਤੇ। ਕਬਹਿ ਝੁਮਾਇ ਉਤੰਗ ਉਠੰਤੇ। ਮੰਦਿਰ ਸੁੰਦਰ ਅੰਦਰ ਗਏ॥ਚਿੱਤ੍ਰ ਬਚਿੱਤ੍ਰ ਜਹਾਂ ਬਹੁ ਕਿਏ॥੫॥ ਉਪਬਨ ਲਿਖਜੋ ਫੂਲ ਫਲ ਨਾਨਾ। ਕੇਹਰਿ,ਕਰੀ[4],ਕੁਰੰਗ ਮਹਾਨਾ। ਕੀਰ[5],ਕਬੁ-ਤਰ,ਕੋਕਿਲ[6], ਕੇਕੀ[7]। ਮ੍ਰਿਗ,ਖਗ, ਸੁੰਦਰ ਬਰਨ ਅਨੇਕੀ ॥੬॥ ਅਧਿਕ ਉਤੰਗ ਸ਼ਿਖਰ ਜਿਨ ਕੇਰੇ। ਚਾਮੀਕਰ ਕੇ ਕਲਸ ਬਡੇਰੇ। ਮਨਹੁ ਸਰਦ ਰਿਤੁ ਕੇ ਘਨ ਸੋਹੈਂ॥ਬਿਸਦ ਬਰਨ ਹੇਰਤਿ ਮਨ ਮੋਹੈਂ॥੭॥ਅਧਿਕਬਿਲੰਦ ਸਦਨ ਇਕ ਮਾਂਹੀ। ਤਨਜੋ ਚੰਦੋਵਾ ਬਹੁ ਦੁਤਿ ਜਾਂਹੀ॥ਜ਼ਰੀਦਾਰ ਝਾਲਰ ਲਰਕੰਤੀ। ਰੇਸ਼ਮ ਕੀ ਡੋਰੈਂ ਜਿਸ ਅੰਤੀ[8] ॥ ੮ ॥ ਚੌਕੀ ਚੰਦਨ ਕੀ ਤਿਹ ਤਰੇ। ਤਿਸ ਸਨਮੁਖ ਨ੍ਰਿਪ ਨੇ ਗੁਰ ਕਰੇ। ਰਿਦੇ ਠਟੀ ਬਿਧਿ ਅਜ਼ਮਤ ਹੋਰਨਿ॥ਮੁਖ ਤੇ ਬੈਠਨਿ ਹਿਤ ਕਰਿ ਪੋਰਨਿ॥੯॥ਤਨ ਸੁਮੱਧਮਾ[9], ਪੰਕਜ ਨੈਨੀ। ਕੀਰ ਨਾਸਕਾ[10], ਕੋਕਿਲ ਬੈਨੀ। ਦੁਤਿ ਕਮਨੀਯ[11]

---

[1] ਜ਼ਰੀ ਸਹਤ। [2] ਨਮਸਕਾਰ। [3] ਪੌੜੀਆਂ। [4] ਹਾਥੀ। [5] ਤੋਤੇ। [6] ਕੋਇਲਾਂ। [7] ਮੋਰ। [8] ਜਿਸ ਦੇ ਸਿਰੇ ਤੇ। [9] ਜੋਬਨ ਭਰੇ ਸਰੀਰ [ਸੰਸ:, ਮੱਧਜਮਾ=ਮੁਟਿਆਰ ਅਵਸਥਾ ਨੂੰ ਪ੍ਰਾਪਤ ਇਸਤ੍ਰੀ। ਸਮਧਯਜਮਾ=ਸੁੰਦਰ ਲੱਕ ਵਾਲੀ]। [10] ਤੋਤੇ ਵਤ ਨਾਸਾਂ ਵਾਲੀਆਂ। [11] ਸੋਹਣਾ ਜਿਨ੍ਹਾਂ ਦੀ ਮਨੋਹਰ ਹੈ [ਸੰਸ:, ਕਮਨੀਯ:]।

ਸੈਂ ਕਰੀ ਕਾਮਨਿ[1]। ਬੈਠੀ ਦੇਹ ਧਰੇ ਜਨੁ ਦਾਮਨਿ[2] ॥੧੦॥ ਬਰਨ ਬਰਨ ਕੇ ਅੰਬਰ ਬਰ ਹੈਂ। ਤਰੁਨ ਛਬੀਲੀ ਗਨ ਤਨ ਧਰਿ ਹੈਂ। ਬਸਤ੍ਰ ਬਿਭੂਖਨ ਮੋਲ ਬਡੇਰੇ।ਪਹਿਰੇ ਬੈਠੀ ਨਾਰਿ ਚੁਫੇਰੇ ॥੧੧॥ ਮੁਕਤਾ ਲਰੀ ਸੁ ਹੀਰਨਿ ਸਰੇ। ਚਾਮੀਕਰ[3] ਸੁੰਦਰ ਬਹੁ ਘਰੇ। ਬਿਨਾ ਪਟੰਬਰ ਭੀਯ ਨ ਕੋਈ। ਬਿਨਾ ਜਰਾਉ ਨ ਭੂਖਨ ਹੋਈ[4] ॥੧੨॥ ਬਸਤ੍ਰ ਬਿਭੂਖਨ ਬਿਖੈ ਸਮਾਨ। ਬਨਿ ਬੈਠਨੋ ਰਣਵਾਸ ਮਹਾਨ। ਸਰਬ ਸ਼ਿਰੋਮਨਿ ਸੁਠ ਪਟਰਾਨੀ।ਮਲਿਨ ਬੇਸ ਕਰ ਇੱਛਾ ਠਾਨੀ ॥੧੩॥–ਸਰਬ ਗਯਾਤ ਉਰ ਜੋ ਗੁਰ ਸ੍ਵਾਮੀ।ਸਜ਼ਿ ਘਰ ਘਰ ਕੇ ਅੰਤਰਜ਼ਾਮੀ। ਤੌ ਉਛੰਗ[5] ਮਮ ਬੈਠਹਿ ਆਈ। ਪਿਖਿ ਅਜ਼ਮਤ ਮੈਂ ਪਰਿਹੌਂ ਪਾਈ–॥੧੪॥ ਕਰੇ ਮਨੋਰਥ ਅਸ ਮਨ ਲੈਨੋ।ਬਿਠ ਆਸਨ ਬੈਠੀ ਵਿਚ ਕੈਨੇ। ਸ਼੍ਰੀ ਗੁਰ ਖੇਲਨਿ ਹੇਤੁ ਖਿਲੌਨੇ। ਅਸੁ[6] ਘਰਿਵਾਇ ਰਖੇ ਢਿਗ ਤੌਨੇ[7]॥੧੫॥ਚਾਮੀਕਰ ਕੇ ਪੰਚ ਬਨਾਏ[8]। ਹੀਰਨਿ ਮੁਕਤਾ ਬ੍ਰਿੰਦ ਜਰਾਏ। ਪੰਚ ਰਜਤ ਕੇ ਸੁੰਦਰ ਘਰੇ। ਜਨੁ ਕੁਦਤਿ ਅਸਵਾਰਨਿ ਭਰੇ॥੧੬॥ਪੰਚਮਿੱਤ੍ਰਕਾ ਕੇ ਕਰਿਵਾਏ।ਅਨਿਕ ਭਾਂਤਿਕੇ ਰੰਗ ਲਗਾਏ। ਬਸਤ੍ਰਨਿ ਸਾਥ ਅਛਾਦਨਿ ਕਰੇ।–ਮਿਲੇ ਦੇਯ ਹੌਂ–ਢਿਗਨਿਜ ਧਰੇ ॥ ੧੭ ॥ ਸ਼੍ਰੀ ਸਤਿਗੁਰ ਜਬਿ ਕੀਨਿ ਪ੍ਰਵੇਸ਼ੁ। ਸਮੁਖ ਬਿਲੋਚਨ ਕਰੇ ਅਸ਼ੇਸ਼ੁ[9]।ਇੰਦੀਬਰ ਜਨੁ ਸੁੰਦਰ ਬਨੀ[10]।ਅਰਕ[11] ਬਿਲੋਕੇ ਬਿਕਸੀ ਘਨੀ ॥੧੮॥ ਏਕ ਬਾਰ ਸਤਿਹਿਨਿ ਕਰ ਜੋਰੇ। ਕਰੀ ਬੰਦਨਾ ਸਭਿ ਗੁਰ ਓਰੇ। ਨ੍ਰਿਪ ਆਇਸੁ ਤੇ ਬਾਲ ਕੁਲੀਨ[12]। ਨਿਜ ਨਿਜ ਥਲ ਚਿਤ ਰਹੀ ਉਠੀ ਨ॥੧੯॥ਨਿੰਮ੍ਰ ਹੋਇ ਹੇਰਤਿ ਗੁਰ ਸੂਰਤਿ।ਸੁੰਦਰ ਮ੍ਰਿਦੁਲ ਮਨੋਹਰ ਮੂਰਤਿ। ਬੈਠੀ ਅਬਲਾ ਸਭਿ ਧਰਿ ਮੌਨ। ਪੂਰਨ ਭਰਸੋ ਭੈਨ ਚਹੁੰਕੌਨ ॥ ੨੦ ॥ ਇਸਤ੍ਰਿਨਿ ਮਹਿੰ ਗੁਰ ਪ੍ਰਵਿਸ਼ੇ ਜਾਈ। ਫੂਲਛਰੀ ਨਿਜ ਹਾਥ ਉਠਾਈ।ਨਿਕਟਿ ਤ੍ਰਿਯਾ ਕੇ ਸਿਰ ਪਰ ਹਨੀ।'ਨਹਿੰ ਪਟਰਾਨੀ'ਮੁਖ ਇਮ ਭਨੀ॥੨੧॥ ਪੁਨ ਦੂਸਰ ਕੇ ਸੀਸ ਲਗਾਈ। 'ਨਹਿੰ ਇਹ', ਪੁਨ ਤੀਸਰ ਸਿਰ ਲਾਈ। ਇਸੀ ਰੀਤਿ ਸਭਿ ਕੇ ਸਿਰ ਮਾਰੈਂ। 'ਨਹਿੰ ਪਟਰਾਨੀ'

---

[1]ਇਸਤ੍ਰੀਆਂ। [2]ਮਾਨੋਂ ਬਿਜਲੀ ਸਰੀਰ ਧਾਰੀ ਬੈਠੀ ਹੈ। [3]ਸੋਨਾ। [4]ਭਾਵ ਗਹਿਣੇ ਸਾਰੇ ਜੜ੍ਹਾਊ ਸਨ। [5]ਗੋਦੀ। [6]ਘੋੜੇ। [7]ਓਸ ਨੇ। [8]ਪੰਜ (ਘੋੜੇ) ਸੋਨੇ ਦੇ ਬਣਵਾਏ ਸਨ। [9]ਸਾਰੀਆਂ ਨੇ। [10]ਮਾਨੋ ਕਵਲਾਂ ਦੀ ਸੁਹਣੀ ਬਗੀਚੀ ਹੈ। [11]ਸੂਰਜ ਭਾਵ ਗੁਰੂ ਜੀ। [12]ਕੁਲੀਨ ਇਸਤ੍ਰੀਆਂ।

ਮੁਖਹੁ ਉਚਾਰੈਂ ॥ ੨੨ ॥ ਸਭਿਨਿ ਉਲੰਘਤਿ ਜਾਤਿ ਅਗਾਰੀ। ਮੁਖ ਤੇ ਕਹੈਂ ਸੀਸ ਪਰ ਮਾਰੀ। ਅਬਲਾ ਘਨੀ ਸੰਘਨੀ ਬੈਸੀ। ਗਮਨਤਿ ਅੱਗੂ ਕਰਤਿ ਬਿਧਿ ਤੈਸੀ ॥ ੨੩ ॥ ਫੂਲ ਛਰੀ ਦਾਹਨ ਕਰ ਮਾਂਹੀ। ਤ੍ਰਿਯ ਪਰ ਥਾਮ[1] ਟਿਕਾਵਤਿ ਜਾਹੀਂ। ਉਲੰਘਿ ਉਲੰਘਿ ਸਗਰੇ ਰਣਵਾਸੇ। 'ਨਹਿ ਪਟਰਾਨੀ' ਮੁਖਹੁ ਪ੍ਰਕਾਸ਼ੇ॥੨੪॥'ਬਸਤ੍ਰ ਬਿਭੂਖਨ ਆਸਨ ਆਛੇ'॥ਕਹਿ ਇਮ ਤਜਾਗ ਚਲੇ ਤ੍ਰਿਯ ਪਾਛੇ॥ਥਿਸਮਹਿਜੋਪੁਰਿ ਨਾਥ ਬਛੇਰੇ॥ਪਾਛੇ ਚਲਨੋ ਜਾਤਿ ਗੁਰ ਹੇਰੇ ॥ ੨੫ ॥ ਸਭਿ ਅਬਲਾ ਮਨ ਮਾਨਿ ਅਚੰਭਾ।—ਪ੍ਰਗਟ ਕਰਤਿ ਗੁਰ, ਕੀਨਿ ਜੁ ਦੰਭਾ—। ਪਟਰਾਨੀ ਸਭਿ ਕੋ ਪਸ਼ਚਾਤੀ। ਬੈਠੀ ਮਲਿਨ ਬੇਸ ਹਰਖਾਤੀ॥ ੨੬ ॥ ਭੌਨ ਕੌਨ ਮਹਿ ਮੌਨ ਮਹਾਨੀ। ਆਸਨ ਹੀਨ, ਆਸ ਗੁਰ ਠਾਨੀ[2]।ਚਲਤਿ ਚਲਤਿ ਤਿਸ ਨਿਕਟਿ ਪਹੁਚੇ।ਤਉ ਨ ਪਿਖਤਿ ਨੈਨ ਕਰਿ ਊਚੇ ॥ ੨੭ ॥ ਉਤਲਾਵਤਿ ਗੁਰ ਤਹਿਂ ਚਲਿ ਗਏ। ਦਾਰ ਮਹੀਪ[3] ਸਮੀਪੀ ਭਏ। ਖਰੇ ਹੋਇ ਕਹਿ ਸ਼੍ਰੀ ਮੁਖਬਾਨੀ। 'ਸਭਿਨਿ ਸ਼ਿਰੋਮਣਿ ਤੂੰ ਪਟਰਾਨੀ' ॥ ੨੮ ॥ ਸੁਨਤਿ ਸ਼ੋਨ ਉਰ ਭਈ ਪ੍ਰਮੋਦ।ਗਹਿ ਪਦ ਪ੍ਰੇਮ ਬਿਠਾਰੇ ਗੋਦ।ਥਿਸਮੰਤ ਹੁਇ ਅਛਮਤ ਬਛ ਜਾਨੀ। 'ਸਤਿਗੁਰ ਧੰਨ' ਬਖਾਨੀ ਬਾਨੀ ॥੨੯॥ ਸ਼੍ਰੀ ਮੁਖ ਕਹਿ:—'ਤੂੰ ਉੱਤਮ ਤੀਯ। ਇਹਾਂ ਬੈਠਿਬੋ ਉਚਿਤ ਨ ਥੀਯ[4]।ਸ਼ੁਭ ਆਸਨ ਸ਼ੁਭ ਬਸਤ੍ਰ ਬਿਭੂਖਨ। ਧਰਿਬੋ ਜੋਗ ਸਦੀਵ ਅਦੂਖਨ ॥੩੦॥ ਮਹਾਂਰਾਜ ਕੀ ਤੂੰ ਪਟਰਾਨੀ। ਕਹਾਂ ਕਪਟ ਕਰਿਬੋ ਬਿਧਿ ਠਾਨੀ। ਉਠਿ ਕਰਿ ਸ਼ੁਭ ਆਸਨ ਚਿਤ ਹੂਜੋ।ਗੁਰ ਸੰਤਨਿ ਸੋਂ ਨਹਿ ਛਲ ਪੂਜੋ[5] ॥ ੩੧ ॥ ਇਸ ਕੋ ਛਲ ਤੁਮ ਕੋ ਹੁਇ ਬੁਰੋ। ਸੁਖਦ ਸੰਤਤੀ ਸੋਂ ਨਹਿ ਫਰੋ[6]'। ਅਸ ਕਹਿਤਨੋ ਮਹਿਖੀ[7] ਕਰਿ ਜੋਰੇ। ਧਰੀ ਭੇਟ ਖੇਲਨਿ ਗਨ ਘੋਰੇ ॥ ੩੨ ॥ 'ਤੁਮ ਨਿਤ ਰੁਚਿ ਕਰ ਇਨ ਸੋਂ ਖੇਲਤਿ। ਚਾਰੁ ਬਿਭੂਖਨ ਹਿਤ ਕਰਿ ਮੇਲਤਿ[8]। ਪੰਕਤਿ ਕਰਹੁ ਖਰੀ ਇਕਸਾਰ। ਪਰਚਤਿ ਰਹੁ ਹੇਰਤਿ ਬਹੁ ਬਾਰ॥੩੩॥ਮੈਂ ਸੁਨਿ ਕੈ ਇਸ ਰੀਤਿ ਸੁਭਾਵ। ਹੇਤੁ ਆਪ ਕੇ ਇਹ ਕਰਿਵਾਵ। ਸੁਪ੍ਰਸੰਨ ਹੁਇ ਕਰੁਨਾ ਕਰੀਅਹਿ ।

[1]ਖੱਬੇ ਪਾਸਿਓਂ। [2]ਗਹਿਣੇ ਬਸਤਰ ਤੇ ਆਸਣ ਓਹੀ ਹਨ (ਪਰ ਪਟਰਾਣੀ ਨਹੀਂ)। [3]ਘਰ ਦੇ ਕੋਨੇ ਵਿੱਚ ਮੂਲੋਂ ਚੁੱਪ ਚਾਪ. ਕੁੰਜੇ ਬੈਠੀ ਪਰ ਗੁਰੂ ਜੀ ਦੀ ਆਸ ਠਾਣੀ ਹੋਈ ਹੈ। [3]ਰਾਜੇ ਦੀ ਇਸਤ੍ਰੀ ਦੇ। [4]ਇਥੇ ਬੈਠਣ ਦੇ ਯੋਗ ਨਹੀਂ ਹੈਂ। [5]ਪੁੱਜਦਾ ਨਹੀਂ ਛਲ। [6]ਸੁਖਦਾਈ ਉਲਾਦ ਨਾਲ ਛਲੋਗੇ ਨਹੀਂ। [7]ਪਟਰਾਣੀ ਨੇ। [8]ਪਾਂਵਦੇ ਹੈ।

ਸੁਖਦਾਈ ਮੁਖ ਬਾਕ ਉਚਰੀਅਹਿ'॥੨੪॥ਸੁਨਿ ਮਹਿਖੀ ਤੇ ਗੁਰੁ ਨ ਬੋਲੇ। ਜੋਪੁਰਿਨਾਥ ਤਬੈ ਉਰ ਹੋਲੇ[1]।–ਸਰਜ ਸੁਭਾਇਕ ਜਿਮ ਇਹ ਕਹੈਂ। ਸੋ ਸਭਿ ਹੋਇ ਨਿਫਲ ਨਹਿੰ ਰਹੈ॥੨੫॥[*]ਸੰਤਤਿ ਸੁਖਦ ਨ ਹੋਇ ਤਿਹਾਰੇ[*2]। ਕੁਛਕ ਕੋਪ ਤੇ ਕੀਨਿ ਉਚਾਰੇ। ਬਿਨੈ ਭਨੈਂ ਅਬਿ ਬਖਸ਼ਹਿ ਮੋਹੀ[3]।ਜਿਸ ਤੇ ਛਰਤਿ, ਭਈ ਗਤਿ ਓਹੀ–॥ ੨੬ ॥ ਹਾਥ ਜੋਰਿ ਭੂਪਤਿ ਕਰਿ ਤਬੈ। 'ਗੁਰ ਜੀ ਬੈਠਹੁ ਚੌਂਕੀ ਅਬੈ। ਹਮ ਮਤਿਮੰਦ ਸਕਹਿ ਨਹਿੰ ਜਾਨਿ। ਰਾਵਰਿ ਮਹਿਮਾ ਮਹਾਂ ਮਹਾਨ॥੨੭॥ ਭੂਲ ਪਰੀ ਕਹੁ ਬਖਸ਼ਨਿ ਹਾਰੇ।ਹਮ ਸੇ ਪਤਿਤਨਿ ਕਰਹੁ ਉਧਾਰੇ'। ਅਸ ਕਹਿ ਨ੍ਰਿਪਤ ਉਛੰਗ[4] ਉਠਾਏ। ਚੰਦਨ ਚੌਂਕੀ ਪਰ ਬੈਠਾਏ ॥੨੮॥ ਸਭਿ ਰਣਵਾਸ ਆਇ ਤਹਿੰ ਖਰਜੋ।ਛੀ ਉਦਬਿਗਨ ਹੋਰਿ[5] ਨ੍ਰਿਪ ਛਰਜੋ। ਸਭਿ ਕਰ ਜੋਰਿ ਅਗਾਰੀ ਖਰੀ। ਭਾਂਤਿ ਭਾਂਤਿ ਬਿਨਤੀ ਮੁਖ ਰਰੀ ॥ ੨੯ ॥ 'ਹਮ ਸੇਵਕ ਸਭਿ ਕੇ ਤੁਮ ਸ੍ਵਾਮੀ। ਕ੍ਰਿਪਾਸਿੰਧੁ ਸਭਿ ਅੰਤਰਜਾਮੀ। ਮਹਿਮਾ ਲਖੀ ਨ ਜਾਇ ਤੁਮਾਰੀ। ਧਰਜੋ ਦੇਹਿ ਗੁਰ ਪਰਉਪਕਾਰੀ' ॥ ੪੦ ॥ [illegible] ਪ੍ਰਤਾਪ ਸੂਰਜ ਗ੍ਰੰਥ ਵਿਖੇ ਰਾਜਾ ਸ਼ਿਵਨਾਭ ਜੀ ਅਤੇ ਰਾਣੀ ਸੁਦੇਵਾ ਪ੍ਰਤੀ ਸਤਿਗੁਰੂ ਜੀ ਦਾ ਉਪਦੇਸ਼ ਕਰਨ ਨਾਮ ਸਤਾਰਵਾਂ ਅੰਸੂ ॥ ਅੰਕ ॥

੪੭. [ਰਾਜਾ ਸ਼ਿਵ ਹੋਇਆ]।

ਦੋਹਰਾ ॥ ਸਭਿ ਅਬਲਾ ਕੇ ਸਹਿਤ ਨ੍ਰਿਪ ਛਰਜੋ ਬਾਕ ਸੁਨਿ ਸ੍ਰਾਪ[*]।ਚਹਤਿ ਪੁਨਹਿ ਕਰਿ ਅਨੰਦ ਕੋ, ਭਯੋ ਬੁਰੋ ਫਲ ਪਾਪ' ॥ ੧ ॥ ਚੌਪਈ ॥ ਭੂਸੰਭਿ ਭੂਪ ਨੇ ਪਾਗ ਉਤਾਰੀ। ਪਦ ਪੰਕਜ ਪਰ ਧਰੀ ਅਗਾਰੀ।ਹਾਥ ਜੋਰਿ ਹੁਇ ਦੀਨ ਮਹਾਨਾ। ਗੁਰ ਪ੍ਰਸੰਨ ਹਿਤ ਬਾਕ ਬਖਾਨਾ ॥ ੨ ॥ 'ਬਛਿਅਨਿ ਕੀ ਇਹ ਬਡ ਬਛਿਆਈ। ਬਖਸ਼ਹਿੰ ਦਾਸ ਭੂਲ ਜੇ ਜਾਈ। ਏਕ ਬਾਰ ਜੇ ਅਪਨੋ ਕਰਿਹੀਂ। ਨਹਿੰ ਅਵਗੁਨ ਤਿਨ ਕੇਰ ਨਿਹਰਿਹੀਂ ॥੩॥ ਸਾਗਰ ਨੇ ਬੜਵਾਨਲ ਧਾਰੀ। ਜਲ ਨਾਸਹਿ ਤਜਿ ਨਹੀਂ ਨਿਕਾਰੀ[*]। ਚੰਦ੍ਰ ਮੌਲ ਨੇ' ਚੰਦ੍ਰ ਧਰਜੋ ਸਿਰ। ਸਹਿਤ ਕਲੰਕ, ਨ ਕੀਨਸਿ ਪਰਹਰਿ[*] ॥ ੪ ॥ ਤੈਸੇ ਕ੍ਰਿਪਾ ਦ੍ਰਿਸ਼ਟਿ ਅਵਿਲੋਕਹੁ। ਅਵਗੁਨ ਦੇਖਿ ਕੋਪ ਕਹੁ ਰੋਕਹੁ। ਹਿਤ ਕੀ

[1]ਤੇ ਹੋਇਆ। [2]ਭਾਵ ਹੁਣ ਮੈਂ ਬਿਨੈ ਕਰਕੇ ਬਖਸ਼ਾ ਲਵਾਂ। [3]ਰੋਦੀ। [4]ਉਦਾਸ ਹੋਈਆਂ ਦੇਖਕੇ। [5](ਪਤੀਆ ਲੇਕ ਤੁਪੀ) ਪਾਪ ਦਾ ਫਲ ਬੁਰਾ ਹੋਇਆ ਹੈ। [6](ਜਲ ਦਾ) ਜਲਣਾ ਸਹਾਰਦਾ ਹੈ (ਪਰ ਆਪਣੇ ਵਿਚੋਂ) ਕਿਨਾਰੇ ਨਹੀਂ ਛੱਡਦਾ। [7]ਮੱਥੇ ਤੇ ਚੰਦ ਧਰਨ ਵਾਲੇ ਭਾਵ ਸ਼ਿਵਜੀ ਨੇ। [8](ਚੰਦ)ਕਲੰਕ ਵਾਲਾ ਹੈ ਪਰ ਉਸਨੂੰ ਦੂਰ ਨਹੀਂ ਕੀਤਾ।

*ਖ਼ਾ: ਤੂ: ਵਿਚ ਇਸ ਸ੍ਰਾਪ ਦਾ ਜ਼ਿਕਰ ਨਹੀਂ ਹੈ, ਸਗੋਂ ਗੁਰੂ ਜੀ ਦੇ ਵਰ ਨਾਲ ਪਟਰਾਣੀ ਨੂੰ ਪੁੱਤ੍ਰ ਹੋਇਆ ਲਿਖਿਆ ਹੈ।

ਸਿੱਖਜਾ ਦੇਹੁ ਅਗਾਰੀ।ਚਰਣਾਂਮ੍ਰਿਤ ਲੈਬੇ ਇਛ ਧਾਰੀ॥੫॥ ਸਿੱਖਨ ਆਪਨੋ ਕਰਹੁ ਗੁਸਾਂਈ। ਸਫਲ ਹੋਇ ਕਾਯਾਂ ਨਰ ਪਾਈ[1]। ਸੁਨਿ ਸਤਿਗੁਰ ਬੋਲੇ ਮਤਿ ਧੀਰ। 'ਭੋ ਜੈ ਸਿੰਘ ਸਵਾਈ ਬੀਰ ! ॥੬॥ ਨਿਸ਼ਚਲ ਨਿਸ਼ਚੇ ਨਿਤ ਚਿਤ ਜਿਨ ਕੇ। ਸ਼੍ਰੀ ਨਾਨਕ ਸੁਖਦਾਇਕ ਤਿਨਕੇ। ਅੰਗ ਸੰਗ ਰਹਿ ਸਦਾ ਸਹਾਈ। ਹਲਤ ਪਲਤ ਮਹਿ ਪ੍ਰਭੂ ਹਿਤ ਦਾਈ ॥ ੭ ॥ ਸੰਸੈ ਗ੍ਰਸਤ ਜਿਨਹੁੰ ਕੇ ਮਨ ਹੈਂ। ਕਥਹਿ ਅਸ਼ਰਧਾ ਸ਼ਰੱਧਾ ਜਨ ਹੈਂ[2]। ਨਿਜ ਊਚੋ ਲਖਿ ਕਰਹਿ ਪੈਕਾਰ।ਜਿਮ ਅਵਨੀ ਥਲ ਤੁੰਗ ਉਦਾਰ ॥ ੮ ॥ ਪ੍ਰੇਮ ਨੀਰ ਜਹਿ ਠਹਿਰਹਿ ਨਾਂਹੀ। ਸੇਵਾ ਕ੍ਰਿਖਿ[3] ਕਿਮ ਤਹਿਂ ਉਪਜਾਹੀ। ਸ਼ੁਧ ਭਲਨਿ[4] ਤੋ ਪਈਅਹਿ ਕਹਾਂ। ਤ੍ਰਿਪਤਿ ਅਨੰਦ[5] ਨ ਸੁਪਨੇ ਤਹਾਂ ॥ ੯ ॥ ਅਪਰ ਕਹਾਂ ਕਹੀਐ ਤੁਝ ਸਾਥ।ਸਮੁਝਿ ਦੇਖਿ ਚਿਤ ਮਹਿ,ਨਰ ਨਾਥ !'। ਸੁਨਿ ਨ੍ਰਿਪ ਕੁਛ ਲਜਾਇ ਦ੍ਰਿਗ ਨੀਚੇ। ਜਲ ਸੋਂ ਭਰੇ ਧਰਾ ਕਹੁ ਸੀਂਚੇ ॥ ੧੦॥'ਸ਼੍ਰੀ ਸਤਿਗੁਰ ਪ੍ਰੇਰਕ ਸਭਿ ਜਨ ਕੇ। ਅੰਤਰ ਬਸਹੁ ਸੰਗ ਹੁਇ ਮਨ ਕੇ। ਚਹਹੁ ਨਿਹਾਲ ਕਰਨਿ ਜਿਸ ਜੀ ਕੋ। ਤਿਸਹਿ ਪੰਥ ਦਿਖਰਾਵਹੁ ਨੀਕੋ॥੧੧॥ਜਨੋਂ ਕਨੋਂ ਕਰਿ ਕੈ ਦਿਹੁ ਕੱਲਜਾਨ।ਦੋਸ਼ ਨ ਚਿਤਹੁ ਆਪਨੋ ਜਾਨਿ। ਜਥਾ ਪਿਤਾ ਨਿਜ ਪੁੱਤ੍ਰ ਪਛਾਨ। ਸਭਿ ਬਿਧਿ ਕਰਿ ਚਾਹਤਿ ਕਲਿਆਨ ॥੧੨॥ ਪਾਛਲ ਦੋਸ਼ ਛਿਮਹੁ ਪ੍ਰਭੂ ਮੇਰੇ। ਨੀਕੋ ਬਚਨ ਕਰਹੁ ਤਿਹ ਫੇਰੇ। ਆਗੇ ਕੋ ਸ਼ੁਭ ਮਾਰਗ ਪਾਵਹੁ। ਚਰਣਾਂਮ੍ਰਿਤ ਦੇ ਚਰਨੀ ਲਾਵਹੁ' ॥ ੧੩ ॥ ਬਿਨੈ ਸੁਨਤਿ ਸ਼੍ਰੀ ਗੁਰੂ ਉਚਾਰੀ। 'ਸੰਤਤਿ ਹੁਇ ਕੁਲ ਚਲਹਿ ਤੁਮਾਰੀ। ਤਉ ਬੈਸ ਭਵ ਮਹਿ ਅਸ ਹੋਇ।ਕਿਤਿਕ ਪ੍ਰਸ਼ਨ ਮਹਿ ਲਖੀਅਹਿ ਸੋਇ ॥ ੧੪ ॥ ਰਾਜ ਕਰਹਿ ਤੁਵ ਕੁਲ ਮਹਿ ਰਾਨੀ। ਮੁੱਖਨ ਹੋਇ ਥਰਤੈ ਰਜਧਾਨੀ।ਨਿਜ ਮਹਿਖੀ[6]ਮੁਖਿ ਕਰਿ ਸਭਿ ਦਿਸ਼ਿ ਤੋਹਮਰੀ ਅਜ਼ਮਤ ਪਰਖਤਿ ਜਿਸ ਤੇ ॥ ੧੫ ॥ ਹੋਇ ਛਨਕ ਫਲ ਯਾਤੇ ਤੋਹੀ। ਅਪਰ ਸਰਬ ਬਿਧਿ ਕੋ ਸੁਖ ਹੋਹੀ। ਹਮਰੀ ਸੇਵ ਕਰੀ ਸਭਿ ਛਾਡੀ।ਯਾਤੇ ਸੁਖ ਲਹਿ ਸੀਤਲ ਛਾਤੀ ॥ ੧੬ ॥ ਬਧਹਿ ਤੇਜ ਹੁਇ ਨਾਮ ਬਡੇਰੋ। ਭੋਗਹੁ ਰਾਜ ਸੁਜਸੁ ਬਹੁਤੇਰੋ। ਜਹਿ ਕਹਿ ਸਤਿਗੁਰ ਕਰੈਂ ਸਹਾਇ।ਔਖੀ ਘਰੀ ਨ ਦੇਖਨਿ ਪਾਇਂ' ॥ ੧੭॥ ਕ੍ਰਿਪਾ ਸਨੇ ਸੁਨਿ ਬੈਨ ਅਮੋਲੇ। ਹਰਖ

[1]ਮਾਨੁਖ ਸਰੀਰ ਪਾਇਆ ਹੈ ਇਹ ਸਫਲ ਹੋਵੇ। [2]ਕਦੇ ਅਸ਼ਰਧਾ ਹੁੰਦੀ ਹੈ ਕਦੇ ਸ਼ਰਧਾ ਪੈਦਾ ਹੋ ਜਾਂਦੀ ਹੈ। [3]ਸੇਵਾ ਰੂਪੀ ਖੇਤੀ। [4]ਮੁਕਤਿ ਰੂਪੀ ਫਲ। [5]ਤ੍ਰਿਪਤੀ ਦਾ ਅਨੰਦ। [6]ਪਟਰਾਣੀ।

ਭਰਨੋ ਨ੍ਰਿਪ ਭਯੋ ਅਛੋਲੇ। ਭਤਛਿਨ ਪਾਵਨ ਜਲ ਮੰਗਵਾਇ। ਸ਼੍ਰੀ ਸਤਿਗੁਰ ਕੀ ਆਗਯਾ ਪਾਇ ॥ ੧੮ ॥ ਪਾਵਨ ਪੰਕਜ ਪਾਦ ਪਖਾਰੇ[1]। ਰਕਤ[2] ਮ੍ਰਿਦੁਲ ਮੰਜੁਲ[3] ਦੁਤਿਵਾਰੇ। ਅਧਿਕ ਭਾਵ ਤੇ ਪੀਵਨਿ ਕੀਨਸਿ। ਜੁਗਲ ਬਿਲੋਚਨ ਕੋ ਕਰਿ ਭੀਨਸਿ[4] ॥ ੧੯ ॥ ਬਹੁਰੋ ਕਰਨੋ ਚਵਾਵਨਿ ਸੀਸ। ਭਯੋ ਸਿੱਖਨ ਸੋ ਪੁਰੀ ਅਧੀਸ[5]। ਪੁਨ ਪਾਛੇ ਦੀਨਸਿ ਪਟਰਾਨੀ। ਕਰਨੋ ਪਾਨ ਬਹੁ ਹ੍ਵੈ ਹਰਖਾਨੀ ॥੨੦ ॥ ਤਿਸ ਪਾਛੇ ਸਗਰੋ ਰਣਵਾਸ। ਚਰਣਾਮ੍ਰਿਤ ਲੈ ਹਰਖ ਪ੍ਰਕਾਸ਼। ਪੁਨ ਰਾਜੇ ਧਰਿ ਭੇਟ ਜਵਾਹਰ। ਜੋਤਿ ਜਗਹਿ ਜਗਮਗ ਜਿਨ ਸ੍ਵਾਹਰ॥੨੧॥ਬੰਦਿ ਪਦਾਰਬਿੰਦ ਕਰ ਬੰਦੋਕ੍ਵਿਤ ਕ੍ਵਿਤ ਮਾਨਨੋ ਰਿਦੈ ਅਨੰਦੋ।ਪੁਨ ਪਟਰਾਨੀ[6] ਭੇਟ ਚਢਾਈ।ਚਰਨ ਕਮਲ ਪਰ ਸਿਰ ਕੋ ਛਾਈ ॥ ੨੨ ॥ ਬਹੁਰ ਭਾਰਜਾ[7] ਸਭਿ ਨ੍ਰਿਪ ਕੇਰੀ। ਧਰੀ ਆਨਿ ਦੀਨਾਰ ਘਨੇਰੀ। ਰਿਦੈ ਪ੍ਰੇਮ ਕਰਿ ਹੁਇ ਬਲਿਹਾਰੀ। 'ਧੰਨ ਧੰਨ ਗੁਰ ਧੰਨ' ਉਚਾਰੀ ॥ ੨੩ ॥ ਦੁਇ ਘਟਿਕਾ ਥਾਸੁਰ ਜਬਿ ਰਹਨੋ। ਹਿਤ ਭੋਜਨ ਕੇ ਭੂਪਤਿ ਕਹਨੋ। ਲੇਹਜ ਆਦਿਕ ਚਾਰ ਪ੍ਰਕਾਰਾ[8]।ਕੰਚਨ ਥਾਲ ਪਰੋਸਿ ਅਹਾਰਾ ॥ ੨੪ ॥ ਖਟ ਰਸ ਕੇ ਬਿੰਜਨ ਅਨਵਾਇ। ਨਿਜ ਹਾਥਨਿ ਕਰਿ ਧਰੇ ਬਨਾਇ। ਕਰਹਿ ਭਾਉ ਸੋਂ ਬਹੁ ਬਿਧਿ ਸੇਵਾ। ਜਨੋਂ ਸੁ ਪ੍ਰਸੰਨ ਹੋਇਂ ਗੁਰਦੇਵਾ ॥ ੨੫ ॥ ਕਹਿ ਕਹਿ ਸ੍ਵਾਦ ਅਨੇਕ ਪ੍ਰਕਾਰਾ। ਕਰਹਿ ਪਰੋਸਨਿ ਬਿਬਿਧ ਅਹਾਰਾ। ਸੀਤਲ ਨੀਰ ਸੁਗੰਧ ਛਕੋਰਾ। ਨਿਜ ਕਰ ਭਰਿ ਕਰਿ ਦੇਤਿ ਕਟੋਰਾ ॥ ੨੬ ॥ ਭੂਪ ਭਾਵਨਾ ਭੂਰ ਭਲੇਰੀ। ਸ਼੍ਰੀ ਹਰਿਕ੍ਰਿਸ਼ਨ ਸ਼ੁੱਧ ਉਰ ਹੇਰੀ। ਕਰਨੋ ਅਹਾਰ ਸ੍ਵਾਦ ਜਿਸ ਘਨੋ। ਮਧੁਰ ਸਨਿਗਧ ਸੁਗੰਧਹਿ ਸਨੋ ॥ ੨੭ ॥ ਭ੍ਰਿਪਤਿ ਹੋਇ ਗੁਰ ਹਾਥ ਪਖਾਰੇ। ਨਾਗ੍ਰਬੇਲ[9] ਨ੍ਰਿਪ ਕੀਨਿ ਅਗਾਰੇ। ਇਲਾ[10] ਆਦਿ ਜਿਹ ਸਾਥ ਮਿਲਾਈ। ਲੈ ਕਰਿਮੁਖ ਮੋਂ ਪਾਇ ਚਬਾਈ॥੨੮॥ਪੁਨ ਸਤਿਗੁਰਨੋ ਨ੍ਰਿਪ[11] ਦਸਤਾਰ। ਇਕ ਦਿਸ਼ਿ ਤੇ ਨਿਜ ਕਰ ਮੋਂ ਧਾਰਿ। ਕੀਨਿ ਬੀਧਾਵਨਿ ਕਰੁਨਾ ਠਾਨਿ। ਕਹਿ ਬਚ ਮਧੁਰ ਕਰਨੋ ਸਵਧਾਨ ॥ ੨੯ ॥ ਅਪਨੀ ਸਿੱਖੀ ਬਖਸ਼ਨਿ ਕਰੀ। ਪੂਰ ਭਾਵਨਾ ਨ੍ਰਿਪ ਕੀ ਕਰੀ। ਦੀਨਹੁੰ ਸਕਲ ਪ੍ਰਕਾਰ ਦਿਲਾਸਾ।

---

[1]ਪਵਿੱਤ੍ਰ ਚਰਨ ਕਵਲ ਧੋਤੇ। [2]ਲਾਲ। [3]ਉੱਜਲ। [4]ਭੇਉਹਾਂ ਕੀਤਾ। [5]ਰਾਜਾ। [6]ਪਟਰਾਣੀ ਨੇ। [7]ਇਸਤ੍ਰੀਆਂ। [8]ਲੇਹਜ, ਚੋਸ਼ਾ, ਭੱਖ, ਭੋਜ। [9]ਪਾਕ। [10]ਇਲਾਚੀਆਂ [ਸੰਸ:, ਏਲਾ]। [11]ਰਾਜੇ ਨੂੰ।

ਹਲਤ ਪਲਤ ਰਖਿ ਗੁਰ ਭਰਵਾਸਾ ॥ ੩੦ ॥ ਬਿਦਾ ਹੋਇ ਨਿਕਸੇ ਤਜਿ ਮੌਨ। ਦੇਖਤਿ ਸਭਿ ਨਰ ਬੰਦਤਿ ਔਨ[1]। ਫੂਲ ਛਰੀ ਕਹੁ ਹਾਥ ਮਝਾਰ। ਚੰਚਲ ਕਰਤਿ ਚਲਤਿ ਸੁਖ ਸਾਰ ॥ ੩੧ ॥ ਆਇ ਆਪਨੇ ਸਿਵਰ ਪ੍ਰਵੇਸ਼ੇ। ਇਮ ਪੂਰੇ ਨ੍ਰਿਪ ਕਾਜ ਅਸ਼ੇਸ਼ੇ। ਅਪਨਿ ਭਾਰਜਾ ਸੋਂ ਮਿਲਿ ਪਾਛੇ।ਅਜ਼-ਮਤ ਕੀ ਬਾਤਨਿ ਕਹਿ ਆਛੇ ॥ ੩੨ ॥ 'ਸਭਿ ਮਹਿ ਬਜਾਪ ਰਹੇ ਸਤਿਗੁਰ ਹੈਂ। ਜਾਨ ਜਾਤਿ ਜੋ ਠਾਨਤਿ ਉਰ ਹੈਂ[2]। ਛਪੀ ਸਭਿਨਿ ਤੇ ਕੌਨ ਅਹਾਰੀ। ਬੈਠੀ ਮਲਿਨ ਬੇਸ ਕੋ ਧਾਰੀ ॥ ੩੩ ॥ ਮਨ ਕੀ ਠਟੀ ਜਾਨਿ ਕਰਿ ਸੋਈ। ਗਏ ਉਲੰਘਤਿ ਤ੍ਰਿਯ ਸਭਿ ਕੋਈ। ਤੁਰ ਉਛੰਗ ਮਹਿ ਬੈਠੇ ਜਾਈ।—ਮਹਿਖੀ[3] ਤੂੰ—ਕਹਿ ਸਕਲ ਸੁਨਾਈ ॥੩੪ ॥ ਧੰਨ ਗੁਰੂ ਸਾਹਿਬ ਅਜ਼ਮਤ ਕੇ। ਸਭਿ ਥਲ ਰਾਖੇ ਦਾਸਨਿ ਪਤਿ ਕੇ[4]। ਇਮ ਗੁਰ ਪਾਛੇ ਸਤੁਤਿ ਬਖਾਨੀ। ਭੂਪਤਿ ਮਹਿਖੀ ਅਰੁ ਸਭਿ ਰਾਨੀ ॥ ੩੫ ॥ ਅਪਨੇ ਸੇਵਕ ਨ੍ਰਿਪਤਿ ਬੁਲਾਏ। ਸਕਲ ਉਪਾਇਨ ਕਰਿ ਇਕਠਾਏ। ਰੁਚਿਰ ਜਵਾਹਰ ਅਰੁ ਦੀਨਾਰ। ਪਜ਼ਮੰਬਰ ਪਾਟੰਬਰ ਚਾਰੁ ॥ ੩੬ ॥ ਗੁਰ ਢਿਗ ਮਹਿ ਸਕਲ ਪਠਾਏ। ਲੈ ਕੌਜ਼ਪ ਨੇ ਨਿਕਟਿ ਰਖਾਏ। ਸ਼੍ਰੀ ਗੁਰ ਡੇਰੇ ਬਿਖੈ ਬਿਰਾਜੇ। ਜਿਨ ਕੇ ਦਰਜ਼ਨ ਸਭਿ ਅਘ ਭਾਜੇ ॥ ੩੭ ॥ ਆਵਹਿ ਦਿੱਲੀ ਪੁਰਿ ਕੀ ਸੰਗਤਿ। ਬੰਦਤਿ ਨਾਨਾ ਸੁਖ ਕੋ ਮੰਗਤ। ਦਿਨ ਪ੍ਰਤਿ ਬਹੁਤ ਉਪਾਇਨ ਆਨਹਿ। ਪਾਵਨ ਪੰਕਜ ਪਾਇਨਿ ਮਾਨਹਿ ॥ ੩੮ ॥ ਇਕ ਸਤਿਗੁਰ ਸਭਿਹਿਨਿ ਕਹੁ ਦਾਤਾ। ਮੋਖ ਲੇਤਿ ਜਿਨ ਮਨ ਪਦ ਰਾਤਾ।ਸੱਤਜ ਨਾਮ ਦੇ ਪੰਥ ਬਤਾਵਹਿ।ਤਜਾਗ ਬਿਕਾਰ ਸਾਚੁ ਸੁਖ ਪਾਵਹਿ ॥ ੩੯ ॥ ਪੁਨ ਸ਼੍ਰੀ ਸਤਿਗੁਰ ਰਿਦੈ ਬਿਚਾਰੀ। ਕੀਨਸਿ ਕਾਂਧਾ ਤਜਾਗਨਿ ਭਜਾਰੀ। ਹੋਨਹਾਰ ਕੋ ਸਮੋ ਪਛਾਨਿ।ਚਾਹਿਤਿ ਹੋਯਹੁ ਅੰਤਰ ਧਜਾਨ॥੪੦॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਬਜਾਮ ਭਾਈ ਮੰਨੀ ਸਿੰਘ ਤੇਂ ਪ੍ਰਾਪਤ ਅਸਟਮੋ ਭਜਾ ਸਿੰਘਾਸੀਸੀ ਅੰਸੂ ॥ ੪੭ ॥

੪੮. [ਸ਼੍ਰੀ ਗੁਰੂ ਜੀ ਦੇ ਸ਼ਰੀਰ ਨੂੰ ਖੇਚਲ। ਸ਼ਹਿਰੋਂ ਬਾਹਰ ਡੇਰਾ]।

ਦੋਹਰਾ ॥ ਰਿਦੈ ਬਿਚਾਰਜੋ ਸਤਿਗੁਰੂ—ਨ੍ਰਿਪ ਅਜ਼ਮਤ ਲਖਿ ਲੀਨ। ਕਰਹਿ ਬਿਦਤਿ ਸਭਿਹਿਨਿ ਬਿਖੈ ਸ਼ਾਹੁ ਆਦਿ ਲੌਂ ਚੀਨ ॥੧॥ਚੌਪਈ॥ ਦੂਰਕਿਸ਼ੁਰ ਸੰਗ ਮਿਲਹਿੰ ਨ ਕੈਸੇ। ਨੇਮ ਨਿਬਾਹਨਿ ਕਰਿ ਹੈਂ ਐਸੇ। ਸੁਨਹਿ ਭੂਪ ਭੇ

---

[1] ਧਰਤੀ ਤੇ । [2] ਜੋ ਚਿੱਤ ਵਿਚ ਧਰੀਦੇ ਸੋ ਜਾਣ ਜਾਂਦੇ ਹਨ। [3] ਪਟਰਾਣੀ । [4] ਦਾਸਾਂ ਦੀ ਸਭ ਥਾਂ ਪਤ ਰੱਖਣ ਵਾਲੇ ਹਨ।

ਚਾਹੁ[1] ਬਹੁ ਕਰੈ। ਮਿਲਿਬੇ ਹੇਤੁ ਜਤਨ ਕੋ ਧਰੈ ॥੨॥ ਦੁਤੀਏ ਭ੍ਰਾਤਾ ਸ੍ਰਾਪ ਪ੍ਰਕਾਸ਼ਾ। ਜਿਸ ਕੇ ਮੁਖ ਮਹਿੰ ਗੁਰ ਕੋ ਥਾਸਾ। ਕਹਿਬੋ ਸਾਚ ਬਨਹਿ ਤਿਸ ਕੇਰਾ। ਰਿਦੇ ਨਹੀਂ ਸਤਿਗੁਰ ਕੋ ਛੇਰਾ ॥ ੩ ॥ ਜਿਸਤੇ ਮਤਸਰ ਰਿਸ ਤੇ ਆਦਿ ਉਪਜਹਿ ਉਰ ਮਹਿੰ ਠਾਨਹਿੰ ਬਾਦ। ਪੁਨ ਸ਼੍ਰੀ ਤੇਗ ਬਹਾਦਰ ਭਾਰੀ ਗੁਰਿਆਈ ਸੋ ਪਾਇ ਉਦਾਰੇ ॥੪॥ ਸ੍ਰੀ ਹਰਿਗੋਵਿੰਦ ਬਚੇ ਹਮਾਰੇ। 'ਹੋਹਿੰ ਗੁਰੂ[2] ਇਹ' ਬਾਕ ਉਚਾਰੇ। ਇੱਤ੍ਯਾਦਿਕ ਕਾਰਨ ਬਹੁ ਜਾਨਿ। ਚਾਹਤਿ ਚਿਤ ਪ੍ਰਲੋਕ ਕੋ ਜਾਨਿ ॥੫॥ ਸੋ ਰਜਨੀ ਕਰਿ ਬਾਸ ਬਿਤਾਈ। ਜਾਮ ਰਹੀ ਤੋ ਉਠੇ ਗੁਸਾਈਂ। ਸੋਚ ਬਨਾਨੇ ਭਈ ਪ੍ਰਭਾਤੀ। ਕੀਰਤਨ ਸੁਨਤਿ ਦਾਸ ਢਿਗ ਪਾਂਤੀ ॥ ੬ ॥ ਤਨ ਮਹਿੰ ਤਪ[3] ਤਬਿ ਹੀ ਹੁਇ ਆਵਾ। ਪਰੇ ਪ੍ਰਯੰਕ ਬਦਨ ਅਲਸਾਵਾ। ਮਾਤਹਿ ਜਾਇ ਬਿਲੋਕਨਿ ਕੀਨੇ। ਅਤਿਸ਼ੈ ਚਿਤ ਚਿੰਤਾ ਮਹਿੰ ਭੀਨੇ ॥ ੭ ॥ ਕਹਤਿ ਭਈ 'ਤੁਮ ਦਰਸ਼ਨ ਕਰੇ। ਰੋਗ ਅਨੇਕਨਿ ਕੇ ਪਰਹਰੇ। ਸ਼੍ਰੀ ਨਾਨਕ ਗਾਦੀ ਪਰ ਆਪ। ਜਗ ਕੇ ਨਾਸਹੁ ਪਾਪ ਸੰਤਾਪ ॥ ੮ ॥ ਸੰਗਤਿ ਕੋਟਿ ਭਰੋਸਾ ਧਰੈ। ਕਸ਼ਟ ਦੁਹੂੰ ਲੋਕਨਿ ਕੇ ਹਰੈਂ। ਕਹਾਂ ਖੇਲ ਇਹ ਆਪ ਉਪਾਯੋ। ਜਿਸ ਕੋ ਦੇਖੇ ਭਰਮ ਉਪਾਯੋ' ॥ ੯ ॥ ਇੱਛਾਦਿਕ ਭਾਖਹਿ ਕਰਿ ਪ੍ਰੇਮ। ਭਈ ਸਚਿੰਤ ਚਹਿਤ ਸੁਤ ਛੇਮ। ਸ੍ਰੀ ਹਰਿਕ੍ਰਿਸ਼ਨ ਕਹਨੋ ਤਿਹ ਸਮੈਂ। 'ਤਯਾਰੀ ਕਰਹੁ ਫਿਰ ਹਮ ਗਮੈਂ ॥ ੧੦ ॥ ਛੇਰਾ ਅਪਰ ਥਾਨ ਹੀ ਕਰੈਂ। ਇਹਾਂ ਨ ਚਿਤ ਅਨੰਦ ਕੋ ਧਰੈ'। ਸੁਨਤਿ ਦਾਸ ਵਾਹਿਨ ਕਰਿ ਤਯਾਰੀ। ਸਜੈ ਦਨ ਸਿਵਕਾ ਸੁਖ ਅਸਵਾਰੀ ॥੧੧ ॥ ਆਨਿ ਦਈ ਸੁਧ 'ਭੇ ਸਭਿ ਤਯਾਰੇ। ਖਰੇ ਪੌਰ ਪਰ ਸਾਜ ਸੁਧਾਰੇ'। ਤਤਛਿਨ ਸੁਨਿ ਕੈ ਸਤਿਗੁਰ ਪੂਰੇ। ਗਮਨੇ* ਚਰਨ ਕਮਲ ਜਿਨ ਰੂਰੇ ॥ ੧੨ ॥ ਛਾਦਿ ਬਸਤ੍ਰ ਤੇ ਸਰਬ ਸ਼ਰੀਰਾ। ਨਿਕਸੇ ਪੌਰ, ਸੰਗ ਜਿਨ ਭੀਰ। ਸਿਵਕਾ ਪਰ ਹੈ ਕਰਿ ਅਸਵਾਰ। ਲੇ ਆਇਸੁ ਧਰਿ ਕੰਧ ਕਹਾਰ ॥੧੩॥ ਜਹਾਂ ਜੋਗ ਮਾਯਾ ਕੇ ਮੰਦਰ† ਪੂਜਹਿ ਲੋਕ ਕਾਲਕਾ† ਅੰਦਰ। ਦੇ ਆਗਯਾ

[1]ਖਿਆਲ। (ਅ) ਹਠ। [2]ਭਾਵ ਸ਼੍ਰੀ ਗੁਰੂ ਤੇਗਬਹਾਦਰ ਜੀ ਗੁਰੂ ਹੋਣਗੇ। [3]ਤਾਪ।

*ਜਿਸ ਥਾਂ ਹੁਣ ਤੱਕ ਆਪਦਾ ਡੇਰਾ ਸੀ ਇਥੇ ਬੰਗਲਾ ਸਾਹਿਬ ਨਾਮੇ ਗੁਰਦੁਆਰਾ ਵਿਦਮਾਨ ਹੈ। ਇਸ ਇਲਾਕੇ ਨੂੰ ਤਦੋਂ ਜੈਪੁਰਾ ਕਹਿੰਦੇ ਸ਼ਨ, ਪਰ ਹੁਣ ਜੋ ਸਿੰਘ ਰੋਡ ਨਾਮ ਹੈ ਏ ਗੁਰਦੁਆਰਾ ਇਸ ਸੜਕ ਤੇ ਛਾਵਨੀ ਦੀ ਸੜਕ ਦੇ ਵਿਚਾਲੇ ਹੈ।

†ਕਵੀ ਜੀ ਨੇ 'ਯੋਗ ਮਾਯਾ ਦਾ ਮੰਦਰ, ਕਾਲਕਾ ਦਾ ਮੰਦਰ ਸਮਝਿਆ ਹੈ।

ਭਿਤ ਓਰ ਚਲਾਏ। ਪੀਛੇ ਆਇ ਦਾਸ ਸਮੁਦਾਏ ॥ ੧੪ ॥ ਸਨੈ ਸਨੈ ਚਲਿਵਾਇ ਕਹਾਰ। ਪਹੁੰਚੇ ਦੇਵੀ ਕੇ ਦਰਬਾਰ। ਤੁਮਾਗਿ ਪਾਲਕੀ ਅੰਤਰ ਧਰੇ। ਪੌਰ ਕਿਵਾਰ ਅਸੀਜਤਿ ਕਰੇ[1] ॥ ੧੫ ॥ ਮਾਨਵ ਰਹਨੈ ਨਹੀਂ ਭਯਿ ਕੈਇਬੈਠੇ ਗੁਰੂ ਇਕਾਕੀ ਹੋਇ।ਛੋਢ ਜਾਮ ਲੌ ਅੰਤਰ ਖਿਰੋਧਾਕਬਿਲਾਸ ਕਛੂ ਭਯਿ ਕਰੇ ॥ ੧੬॥ ਇਤਿ ਸੈ ਸਿੰਘ ਸੁਨੀ ਸਭਿ ਬਾਤੀ। 'ਗੁਰ ਚਢਿ ਗਏ ਬਹਿਰ ਕਿਸ ਭਾਂਤੀ'। ਨਿਜ ਪਰਧਾਨ ਪਠਨੋ ਸਹਿਸਾਹੀ। ਆਯਹੁ

---

[1]ਬੰਦ ਕੀਤੇ।

ਫੁਟਨੋਟ (ਪਿਛਲੇ ਪੰਨੇ ਦੀ ਬਾਕੀ ਟੁਕੜ)

'ਸੈ ਪੁਰੇ' ਯਾ 'ਸੈ ਸਿੰਘ ਪੁਰੇ' ਦੇ ਨਿਤੇ ਨੇੜੇ ਤੋੜੇ ਖਿਆਲ ਕੀਤਾ ਹੈ, ਪਰੰਤੂ ਇਹ ਮੰਦਰ ਬੰਗਲਾ ਸਾਹਿਬ ਤੋਂ,ਜਿੱਥੇ ਗੁਰੂ ਹਰਿਕ੍ਰਿਸ਼ਨ ਜੀ ਠਹਿਰੇ ਸਨ, ਲਗਪਗ ਅੱਠ ਮੀਲ ਦੀ ਵਿੱਥ ਤੇ ਕੁਤਬ ਦੀ ਲਾਠ ਦੇ ਨੇੜੇ ਵਾਹ ਹੈ, ਲੋਹੇ ਦੀ ਲੱਠ ਤੋਂ ੨੬੦ ਗਜ਼ਾਂ ਦੀ ਕਰੀਬਨ ਵਿੱਥ ਹੈ, ਵਿਚਕਾਰੇ ਸੜਕ ਬੀ ਪੈਂਦੀ ਹੈ। ਇਹ ਨਾਂ ਤਾਂ ਕਾਲਿਕਾ ਦਾ ਮੰਦਿਰ ਹੈ ਤੇ ਨਾਂ ਹੀ ਸੀਤਲਾ ਦਾ। ਏਥੇ ਲੋਕੀ ਸੀਤਲਾ ਪੂਜਨ ਬੀ ਨਹੀਂ ਜਾਂਦੇ ਤੇ ਨਾਂ ਹੀ ਮਾਸ ਸ਼ਰਾਬ ਦਾ ਭੋਗ ਲਗਾਦਾ ਹੈ। ਕਾਲੀ ਬਕਰੀ ਯਾ ਜੁਆਲਾ ਜੀ ਦੇ ਦੁਵਰਗਾ ਮੰਦਰ ਦਾਂਤ੍ਰ ਬਲਦੇ ਬਲੀ ਨਹੀਂ ਦਿਤੇ ਜਾਂਦੇ। ਇੱਥੇ ਮਠਿਆਈ ਤੇ ਫੁੱਲ ਆਦਿ ਭੇਟਾ ਹੁੰਦੇ ਹਨ। ਪ੍ਰਿਥਵੀ ਰਾਜ ਦੇ ਕਿਲ੍ਹੇ ਦੇ ਅੰਦਰ ਇਹ ਟਿਕਾਣਾ ਹੈ।

ਜਾਪਦਾ ਐਉਂ ਹੈ ਕਿ ਪ੍ਰਿਥਵੀ ਰਾਜ ਦੇ ਕਿਲ੍ਹੇ ਦੇ ਅੰਦਰਲੇ ਕਿਸੇ ਭਾਗ ਦਾ (ਗਾਲਬਨ ਅੱਠਵ ਪੁਰ ਦਾ) ਇਹ ਟਿਕਾਣਾ ਹੈ। ਕਿਲ੍ਹੇ ਦੀ ਕੰਧ ਦੇ ਖੰਡਰਾਤ ਕੁਛ ਕੁਛ ਬਾਹਰ ਦਿੱਸਦੇ ਹਨ। ਜਦੋਂ ਪ੍ਰਿਥਵੀ ਰਾਜ ਸ਼ਹਾਬੁੱਦੀਨ ਨਾਲ ਲੜਦਾ ਮਾਰਿਆ ਗਿਆ ਹੈ ਤਾਂ ਉਸ ਦੀ ਪਤਿਓਂਵ੍ਰਤਾ-ਇਸਤ੍ਰੀ ਸੰਜੋਗਤਾ ਨੇ ਆਪਣੇ ਆਪ ਨੂੰ ਜੀਉਂਦਿਆਂ ਸਾੜ ਦਿਤਾ ਹੈ ਤੇ ਉਸ ਦੀ ਬੇਟੀ ਦੇਲਾ ਕੁਆਰੀ ਬੀ ਨਾਲ ਹੀ ਸੜੀ ਹੈ। ਗਾਲਬਨ ਇਹ ਟਿਕਾਣਾ ਸੰਜੋਗੰਤਾ ਦੇ ਸਤੀ ਹੋਣ ਦਾ ਹੈ ਤੇ ਪਹਿਲਾਂ ਇਸ ਦਾ ਨਾਮ 'ਸੰਜੋਗਤਾ ਮਾਤਾ' ਯਾ 'ਸੰਜੋਗਤਾ ਮਾਈ' ਸੀ, ਫਿਰ ਬਦਲਦਾ ਬਦਲਦਾ 'ਜੋਗ ਮਾਯਾ' ਰਹਿ ਗਿਆ ਹੈ। ਪਰੰਤੂ ਇਸ ਮੰਦਰ ਦੀ ਪੁਰਾਤਨਤਾ ਦੱਸਣੇ ਲਈ ਮੰਦਰ ਦੇ ਸੇਵਕ ਆਖਦੇ ਹਨ ਕਿ ਇਹ 'ਯੋਗ ਮਾਯਾ' ਜਸੋਧਾ ਦੀ ਬੇਟੀ, ਕ੍ਰਿਸ਼ਨ ਦੇਵ ਜੀ ਦੀ ਭੈਣ ਦਾ ਟਿਕਾਣਾ ਹੈ, ਜੋ ਕੰਸ ਦੇ ਮਾਰਿਆਂ ਬਿਜਲੀ ਬਣ ਗਈ ਸੀ, ਜਿਸ ਦੇ ਪੈਰ ਮੁਗਲ ਸਰਾਇ ਪਾਸ ਢੱਠੇ ਤੇ ਧੜ ਏਥੇ ਆ ਡਿੱਗਾ ਸੀ, ਅਤੇ ਸ਼੍ਰੀ ਕ੍ਰਿਸ਼ਨ ਜੀ ਨੇ ਇੰਦਰ ਪ੍ਰਸਤ ਬਣਨ ਵੇਲੇ ਪਾਂਡਵਾਂ ਨੂੰ ਪਤਾ ਦੇਕੇ ਇਹ ਮੰਦਰ ਬਣਵਾਇਆ ਸੀ ਤੇ ਫਿਰ ਇਹ ਮੰਦਰ ਪ੍ਰਿਥਵੀ ਰਾਜ ਦੇ ਰਹਣ ਵਿਚ ਆ ਗਿਆ ਤੇ ਉਸ ਨੇ ਨਵੇਂ ਸਿਰੇ ਬਣਵਾਇਆ। ਪਰ ਜੋ ਮੰਦਰ ਹੁਣ ਖੜਾ ਦਿੱਸ ਰਿਹਾ ਹੈ ਇਹ ੧੮੨੭ ਈ: ਵਿਚ ਬਣਿਆ ਹੈ।

ਗੁਰੂ ਸਾਹਿਬ ਜੀ ਦੇ ਉਥੇ ਜਾਣ ਦਾ ਕੋਈ ਨਿਸ਼ਾਨ ਮੌਜੂਦ ਨਹੀਂ। ਵਿਚ ਖੜ੍ਹਾ ਹੈ ਜਿਸ ਨੂੰ 'ਅਚਲਚੇਕ ਜੀ' ਦੀ ਸਮਾਧੀ ਦੱਸਦੇ ਹਨ ਪਰ ਉਹ ਬੜ੍ਹਾ ਹੀ ਜਾਪਦਾ ਹੈ। ਦੱਸਦੇ

[ਬਾਕੀ ਟੁਕੜ ਇਸ ਅਗਲੇ ਪੰਨੇ ਤੇ ਹੈ]

ਭੀਰ ਸੰਗ ਨਰ ਭਾਹੀ ॥ ੧੭ ॥ ਖਰੋ ਰਹਜੋ ਮੰਦਿਰ ਤੇ ਬਾਹਰ। ਧਰਿ ਪ੍ਰਤੀਖਨਾ—ਨਿਕਸਹਿੰ ਸ਼ਾਹਰ—। ਆਏ ਅਪਰ ਲੋਕ ਸਿਖ ਜੋਈ।ਦਰਸ਼ਨ ਹੇਤੁ ਭੀਰ ਕਰਿ ਤੋਈ ॥ ੧੮॥ ਸਕਲ ਉਡੀਕਤਿ ਦਰਸ਼ਨ ਪਾਵੈਂ। ਸਨੈ ਸਨੈ ਚਲਿ ਨਰ ਬਹੁ ਆਵੈਂ।ਢਰੇ ਦੁਪਹਿਰੇ ਨਿਕਸੇ ਜਬੈ। ਨਿਕਟਿ ਹੋਇ ਦਰਸੇ ਗੁਰ ਸਬੈ ॥ ੧੯ ॥ ਕਰ ਬੰਦਹਿੰ ਅਭਿਬੰਦਨ ਠਾਨਹਿੰ। ਕੀਰਤਿ ਅਨਿਕ ਪ੍ਰਕਾਰ ਬਖਾਨਹਿੰ।ਨਿਕਟਿ ਹੋਇ ਨ੍ਰਿਪਕੋ ਪਰਧਾਨਾਕਰੀ ਬੰਦਨਾ ਜੋਰਤਿ ਪਾਨ ॥ ੨੦ ॥ ਪੁਨ ਰਾਜੇ ਕੀ ਨਮੋ ਬਖਾਨੀ। 'ਰਾਵਰਿ ਗਮਨ ਸੁਨਜੋਂ ਜਬਿ ਕਾਨੀ।ਹੁਇ ਸਚਿੰਤ ਮੁਹਿ ਤੁਰਤ ਪਠਾਯੋ।ਉਤਲਾਵਤਿ ਹੀ ਮੈਂ ਚਲਿ ਆਯੋ ॥ ੨੧ ॥—ਨਿਜ ਤਸ਼ਰੀਫ਼ ਕਹਾਂ ਲੈ ਚਾਲੋ[1]—। ਇਮ ਸੰਸੈ ਕੀਨਸਿ ਮਹਿਪਾਲੈ'। ਸੁਨਿ ਕੈ ਸ਼੍ਰੀ ਹਰਿ ਕ੍ਰਿਸ਼ਨ ਬਖਾਨਾ। 'ਛਿਰਾ ਕਰਹਿੰ ਬਹਿਰ ਕਿਸ ਥਾਨਾ ॥੨੨ ॥ ਨਰ ਸਮੁਦਾਇਨਿ ਕੀ ਭਹਿੰ ਭੀਰ। ਆਵਨ ਜਾਨੋਂ ਰਹੈ ਵਹੀਰ। ਕੁਛਕ ਢਰਕ ਪੁਰਿ ਤੇ ਕਰਿ ਜਾਇੰ। ਬਿਰਹਿੰ ਤਹਾਂ ਪਿਖਿ ਸੁੰਦਰ ਥਾਇੰ॥੨੩॥ ਥਾਸ ਕਦੀਮੀ ਹਮਰੋ ਹੋਇ। ਐਸੋ ਥਾਨ ਖੋਜ ਹੈਂ ਕੋਇ'।ਭੇਵ ਨ ਜਾਨਿ ਸਕੇ ਸੁਨਿ ਬਾਨੀ।ਹਾਥ ਜੋਰਿ ਪਰਧਾਨ ਬਖਾਨੀ ॥ ੨੪ ॥ 'ਮੁਝਕੋ ਨ੍ਰਿਪ ਕੀ ਆਇਸੁ ਅਹੈ। ਚਲੋਂ ਸੰਗ ਜਹਿੰ ਤੁਮ ਚਿਤ ਚਹੈ। ਕਰਹੁੰ ਬਿਲੋਕਨ ਜਿਸ ਦਿਸ਼ ਮਾਂਹੀ। ਥਿਰਹੁ, ਅਨੰਦ ਰਿਦਾ

---

[1]ਕਿਧਰ ਆਪਣੇ ਬਜ਼ੁਰਗ ਆਪੇ ਨੂੰ ਲੈ ਚਲੇ ਹੋ[ਅਰਥਾ, ਤਸ਼ਰੀਫ਼—ਬਜ਼ੁਰਗ ਕਰਨਾ]।

[ਪਿਛਲੇ ਪੰਨੇ ਦੀ ਅਗਲੀ ਟੂਕ]

ਹਨ ਕਿ ਮੁਸਲਮਾਨ ਲੋਕੀ ਮੰਦਰ ਦੀ ਹੱਤਕ ਕਰਿਆ ਕਰਦੇ ਸਨ, ਇਕ ਪੁਜਾਰੀ ਠੱਗ ਆ ਕੇ ਸਤੀ ਹੋਣ ਲਗਾ ਸੀ ਕਿ ਇਕ ਮਹਾਂ ਪੁਰਖ ਅਚਾਨਕ ਆ ਗਏ ਤੇ ਉਸ ਨੂੰ ਖ਼ੁਦਕਸ਼ੀ ਕਰਨੋਂ ਰੋਕ ਕੇ ਪਾਤਸ਼ਾਹ ਤੋਂ ਆਗਯਾ ਲੈ ਦਿਤੀ ਕਿ ਇਰਦ ਗਿਰਦ ਦੇ ਮੁਸਲਮਾਨ ਉਸ ਨੂੰ ਪੂਜਾ ਵਿਚ ਠੱਗ ਦਾ ਕਰਿਆ ਕਰਨ। ਹੋ ਸਕਦਾ ਹੈ ਕਿ ਕਿਸੇ ਦੁਖੀ ਪੁਜਾਰੀ ਦੀ ਯਾਚਨਾ ਕਰਨੇ ਪਰ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੇ ਜੈ ਸਿੰਘ ਰਾਜੇ ਦੀ ਮਦਦ ਨਾਲ ਉਸ ਦੇ ਧਰਮ ਵਿਚ ਦਖਲ ਦੇਣੋਂ ਮੁਸਲਮਾਨਾਂ ਨੂੰ ਰੁਕਵਾ ਦਿਤਾ ਹੋਵੇ ਤੇ ਉਸ ਵਾਕਿਆ ਦੀ ਯਾਦ ਇਉਂ ਰਹਿ ਗਈ ਹੋਵੇ ਤੇ ਕਵੀ ਜੀ ਨੂੰ ਰਵਾਇਤ ਵਿਗੜ ਵਿਗੜ ਕੇ ਐਉਂ ਮੱਘੀ ਹੋਵੇ ਜਿਵੇਂ ਉਨ੍ਹਾਂ ਨੇ ਲਿਖੀ ਹੈ।

ਯੋਗ ਮਾਯਾ ਦਾ ਅਰਥ ਹੈ ਯੋਗ ਦੀ ਸ਼ਕਤੀ, ਤੇ ਕ੍ਰਿਸ਼ਨ ਜੀ ਦੀ ਭੈਣ ਦਾ ਨਾਮ ਵੀ ਯੋਗਮਾਯਾ ਹਨ। ਸਾਰੀ ਖੋਜ ਪੜਤਾਲ ਤੋਂ ਇਹ ਗਲ ਸਹੀ ਹੋ ਜਾਂਦੀ ਹੈ ਕਿ ਇਹ ਸੀਤਲਾ ਯਾ ਕਾਲੀ ਦਾ ਮੰਦਰ ਨਹੀਂ, ਤੇ ਕਿਸੇ ਸਤਿਕਾਰ ਲਈ ਗੁਰੂ ਜੀ ਦਾ ਏਥੇ ਜਾਣਾ ਅਨਿਸਚਿਤ ਹੈ।

ਹਇ ਜਾਹੀਂ ॥ ੨੫ ॥ ਭਹਾਂ ਕਰਹ ਬਿਸਰਾਮ ਸਖਾਰੇ। ਪਹੁੰਚਹਿ ਪੁਨ ਸਮਾਜ ਜੋ ਸਾਰੇ'। ਇਮ ਕਹਿ ਸਨਿ ਕਰਿ ਭੋ ਅਸਵਾਰ। ਸ਼ਿਵਕਾ ਲਈ ਉਠਾਇ ਕਹਾਰ ॥੨੬॥ 'ਪਾਇਨਿ ਸੈਗ, ਸੈਗ ਪਰਧਾਨ ।ਸਤਿਗੁਰ ਢਿਗ ਹੀ ਕਰਹਿ ਪਯਾਨ'।ਹਾਥ ਜੋਰਿ ਬਾਤਨਿ ਬਤਰਾਵਤਿ। ਸੁੰਦਰ ਥਲ ਸਹਿ, ਸਾਤਿ ਬਤਾਵਤਿ' ॥ ੨੭ ॥ ਸਨੇ ਸਨੈ ਸ਼ਿਵਕਾ ਮਗ ਚਾਲੇ। 'ਸੁਨਹੁ ਗੁਰੂ ਜੀ ਥਾਨ ਬਿਸਾਲੇ। ਜੋਗ ਆਪ ਕੋ ਮੈਂ ਮਨ ਜਾਨਾ। ਰਹੋ ਬਿਰਾਜ ਆਪ ਤਿਸ ਥਾਨਾ ॥ ੨੮ ॥ ਭਟ ਜਮਨਾ ਕੇ ਸੁੰਦਰ ਧਰਾ।ਨ੍ਰਿਪ ਜੋ ਸਿੰਘ ਸੁ ਛਿਰਾ ਕਰਾ'। ਸਕਲ ਤੋਪਖਾਨਾ ਤਹਿੰ ਰਹੈ। ਕਿਤਿਕ ਚਮੂੰ ਭੀ ਥਿਰਤਾ ਗਹੈ ॥੨੯॥ ਜੋ ਰਾਵਰ ਕੇ ਆ..ਦ ਪਸਿੰਦ। ਕਰਹੁ ਬਿਲੋਕਨਿ ਲਹਹੁ ਅਨੰਦ। ਪੁਰਿ ਕੀ ਦਿਸ਼ਿ ਦੱਛਣ ਮਹਿ ਜਾਨੋ। ਕਰਹੁ ਪ੍ਰਥਮ ਹੀ ਭਹਾਂ ਪਯਾਨੋ' ॥ ੩੦ ॥ ਸਤਿਗੁਰ ਸੁਨਿ ਅਰਿ ਤਿਸ ਤੇ ਮਾਨੀ।'ਗਮਨਹੁ ਤਹਾਂ' ਕਹੀ ਮੁਖ ਬਾਨੀ। ਇਸ ਬਿਧਿ ਕਹਤਿ ਸੁਨਤਿ ਮਗ ਚਾਲੀ।ਹੋਤੁ ਬਿਲੋਕਨਿ ਕੋ ਥਲ ਭਾਲੇ' ॥ ੩੧ ॥ ਬਹੁ ਮਾਨਵ ਸਭਿ ਚਲਤਿ ਪਿਛਾਰੀ। ਆਇ ਭਹਾਂ ਭਬਿ ਧਰਾ ਨਿਹਾਰੀ । ਤੋਪਾਂ ਖੂੰਦ ਖਰੀ ਨ੍ਰਿਪ ਕੋਰੀ। ਲਿਕਟਿ ਭਿਨਹੁੰ ਕੇ ਚਮੂੰ ਬਥੋਰੀ ॥ ੩੨ ॥ ਤਿਨ ਤੇ ਪਰੇ ਥਾਨ ਸ਼ੁਭ ਹੇਰੇ । ਕਰਜੋ ਬਿਲੋਕਨਿ ਲਾਇਕ ਡੇਰੇ।ਹਰਖਤਿ ਹੁਇ ਗੁਰ ਬਾਕ ਉਚਾਰਾ । 'ਇਸ ਥਲ ਉਤਰਹੁ ਸਿਵਰ ਹਮਾਰਾ' ॥ ੩੩ ॥ ਕਹਿ ਸ਼ਿਵਕਾ ਤਿਹ ਠਾਂ ਉਤਰਾਈ। ਖਰੇ ਹੋਇ ਹੇਰੀ ਸਭਿ ਜਾਈ'।ਸ਼ਨਾਮਲ ਜਲ ਪ੍ਰਵਾਹ ਜਹਿੰ ਜਮਨਾ। ਪਾਵਨ ਕਰਨਿ, ਕਲੁਖਨਿ ਦਮਨਾ ॥ ੩੪ ॥ ਜਿਸ ਕੇ ਤੀਰ ਤੀਰ ਸਭਿ ਜਾਈ' । ਖਰੀ ਦੁਰਬਾ ਅਵਨੀ ਛਾਈ । ਭਹਾਂ ਪ੍ਰਥੀਕ ਝਸਾਵਨਿ ਕੀਨਿ । ਆਸਤਰਨ ਤੇ ਛਾਦਿ ਸੁ ਦੀਨਿ॥੩੫॥ਦਾਸਨਿ ਸਾਥ ਕਹਜੋ ਭਤਕਾਲਾ । 'ਅਪਨੋ ਜੋ ਸਮਾਜ ਹੈ ਜਾਲਾ' । ਲੇ ਆਵਹੁ ਤੁਮ ਸਭਿਹੀ ਜਾਇ। ਸ਼ਮਿਧਾਨਾ ਅਬਿ ਦੇਹੁ ਲਗਾਇ'॥੩੬॥ਸੁਨਿ ਆਗਜਾ ਦਾਸਨਿ ਤਿਮ ਕਰਜੋਢਿਗ ਪਰਧਾਨ ਹੁਤੋ ਜੋ ਖਰਜੋ। ਸ਼੍ਰੀ ਮੁਖ ਤੇ ਫੁਰਮਾਵਨਿ ਕੀਨਾ। 'ਮਹਿਪਾਲਕ ਸੰਗ ਕਹੀ

'ਸਤਿਗੁਰ ਦੇ ਨੇੜੇ ਨੇੜੇ ਹੋਕੇ ਪਰਮਾਨ ਪਿਦਲ ਹੀ ਨਾਲ ਤੁਰ ਪਿਆ। 'ਦੱਸੀ ਜਾਂਦਾ ਹੈ। 'ਰਾਜੇ ਨੇ ਸਿੰਘ ਦੇ ਡੇਰੇ ਨੇ (ਟਿਕਾਣਾ) ਕੀਤਾ ਹੈ। 'ਭਲਾ, ਚੰਗਾ। (ਅ) ਭਾਲਣੇ। 'ਸਭ ਥਾਂ। 'ਪਾਪ ਨਾਸ਼ਕ। 'ਕੰਢੇ ਕੰਢੇ ਸਾਰੇ ਰਾਹੇ। 'ਖੱਦਰ ਘਾਹ। 'ਚਲਕ। '°ਸਾਫ਼। '°ਝੰਡੇ।

ਪ੍ਰਬੀਨਾ ॥੪੭॥ ਥਲ ਪਸਿੰਦ ਹਮਰੋ ਇਹੁ ਆਵਾ। ਸਰਬ ਸਿਵਰ ਕੋ ਚਹੁੰ ਲਗਾਵਾ। ਅੰਤਰ ਹੁਤੋ ਥਾਨ ਤੁਮ ਜੈਸਾ। ਇਹੀ ਭੀ ਲਖਹੁ ਆਪਨੋ ਤੈਸਾ ॥ ੪੮ ॥ ਹਮ ਦਿਸ਼ਿ ਤੇ ਨਹਿੰ ਕਰਹ ਅੰਦੇਸ਼ਾ। ਸਮਨਾ ਭਟ ਰਮਣੀਕ[1] ਵਿਸ਼ੇਸ਼ਾ[2]। ਸੁਨਿ ਪਰਧਾਨ ਜਾਨਿ ਕਿਧ ਛੋਰਾ। ਥੰਦਨ ਕਰਿ ਗਮਨਜੋ ਤਿਸ ਓਰਾ ॥ ੪੯ ॥ ਅਪਰ ਦਾਸ ਵਸਤੁ ਹਿਤ ਲੈਬੋ[3]। ਗਏ ਤੁਰਤ ਮਾਤਾ ਸੁਧਿ ਦੈਬੋ । ਕਹਜੋ ਜਾਇ 'ਬਾਹਰ ਕਿਧ ਛੋਰਾ। ਆਏ ਲੈਨਿ ਸਮਾਸ ਥਡੋਰਾ' ॥ ੫੦ ॥ ਮਰਜ਼ੀ ਜਾਨਿ ਪੁੱਤ੍ਰ ਕੀ ਭਈ। ਵਸਤੁ ਸੰਭਾਰਨਿ ਕਰਿ ਕਰਿ ਸਈ। ਸਰਬ ਸਿਵਰ ਕੋ ਸੰਗ ਲਵਾਇ[4]। ਮਾਤਾ ਗਈ ਗੁਰੂ ਸਿਸ ਥਾਇੰ ॥੫੧॥ ਤਪ ਸਮੇਤ ਭਨ ਜਾਇ ਬਿਲੋਕਾ। ਝੁਲਨਿ ਬੈਠੀ ਹੋਇ ਸਸ਼ੋਕਾ । ਸਿਖਕ ਸੰਗ ਨਰ ਸਭਿ ਚਲਿ ਆਏ। ਹੇਰਿ ਹੇਰਿ ਨਿਜ ਛੋਰ ਲਗਾਏ॥੫੨॥ਤੰਬੂ ਛਮਿਧਾਨੇ ਗਨ ਭਾਨੇ। ਖਰੀ ਕਨਾਤ ਬਨਾਤ ਮਹਾਨੇ । ਰੇਸ਼ਮ ਕੀ ਛੋਰੈਂ ਗਨ ਸੁੰਦਰ। ਲਗਜੋ ਪਟੀਬਰ ਚਿੱਤ੍ਰਨਿ ਅੰਦਰ ॥੫੩॥

ਇਤਿ ਸ਼੍ਰੀ ਸੂਰਜ ਪ੍ਰਕਾਸ਼ ਗ੍ਰੰਥੇ ਰਾਸਾ ਰਾਸੇ 'ਪ੍ਰਥਮ ਵਰਿਜ ਡੇਰਾ ਲਾਨੇ' ਪੰਚਮ ਅਧਯਾਇ ਰਾਸਾ ਅਨੰਦਪੁਰੀਸੇ ਅੰਤ ॥ ੪੯ ॥

੪੯. [ਸਧੀਰ ਨੂੰ ਦੇਖਲ]।

ਦੋਹਰਾ ॥ ਨ੍ਰਿਪ ਜੋ ਸਿੰਘ ਉਠਿ ਭੋਰ ਕੋ ਸ਼ਾਹੁ ਸਮੀਪ ਸਿਧਾਇ। ਸਾਥ ਅਦਾਇਬ ਦੇਖਿ ਕੈ ਪਹੁੰਚਜੋ ਸੀਸ ਨਿਵਾਇ ॥ ੧ ॥ ਚੌਪਈ ॥ ਨੌਰੰਗ ਦ੍ਰਿਗ ਅਵਲੋਕ ਨਰੇਸ਼ਾ। ਬੂਝੀ ਗੁਰ ਕੀ ਗਾਥ ਵਿਸ਼ੇਸ਼ਾ। 'ਕਿਮ ਸੇਵਾ ਕਰਿ ਕੈ ਪਹਿਚਾਨੋ। ਬੈਸ ਇਆਨੇ ਪਰਮ ਸੁਜਾਨੇ ॥੨॥ ਕਰਾਮਾਤ ਕੁਛ ਪਰਖਨਿ ਕਰੀ। ਅਹੈ ਕਿ ਨਹਿੰ ਬਡ ਸ਼ਕਤੀ ਧਰੀ । ਰਹੈ ਸਮੀਪ ਪਿਖਤਿ ਅਰੁ ਬੋਲਨਿ।ਕੋਤਿਕ ਭਾਰ ਕਰਜੋ ਤੈਂ ਤੋਲਨਿ'॥੩॥ਸੁਨਿ ਮਹਿਪਾਲਕ ਹਾਥਨਿ ਬੰਦ। ਕਹਜੋ ਕਿ 'ਅਹੈਂ ਅਤੋਲ ਬਿਲੰਦ। ਕੋ ਸਮਰਥ ਜੋ ਪਰਖਹਿ ਭਾਰਾ ਮਹਾਂ ਗੰਭੀਰ ਸਧੀਰ ਉਦਾਰ ॥ ੪ ॥ ਪਟਰਾਨੀ ਮੈਂ ਕੌਨ ਬਿਠਾਈ।ਅਪਰ ਭਲੇ ਥਲ ਮੈਂ ਸਮੁਦਾਈ।—ਜੋ ਅੰਤਰਜਾਮੀ ਗੁਰਅਹੈਂ।ਮਹਿਖੀ ਅੰਕ ਜਾਇ ਕਰਿ ਚਹੈਂ—॥੫॥ ਇਮ ਚਿਤਵਤਿ ਕਰਿ ਕੈ ਸਭਿ ਤਜਾਰੀ। ਆਇ ਕੀਨਿ ਮੈਂ ਬਿਨੈ ਅਗਾਰੀ।—ਹਮ ਤੇ ਪੜਾ ਚਹੈ—ਮਨ ਜਾਨਿ।ਧਾਂਤੋ ਰੁਖ ਫੇਰਨਿ ਕੋ ਠਾਨਿ ॥੬॥ ਤਉ ਹੋਇ ਨੰਮ੍ਰੀ ਬਹੁ ਭਾਂਤੀ। ਕਹਿ ਕਹਿ ਕੀਰਤਿ ਕੀ ਗਨਿ

---

[1]ਸੁੰਦਰ, ਸੁਹਾਵਨਾ। [2]ਖੇਸ ਵਾਸਤੇ। [3]ਕਾਫ਼ ਲੈਬੇ (ਅ) ਲਫ਼ਜ਼ਵਾਲੇ।

ਬਾਤ।ਲੇ ਗਮਨਜੋਂ ਮੰਦਿਰ ਰਨਵਾਸ।ਜਬਿ ਪਹੁੰਚੇ ਸਭਿ ਤ੍ਰੀਯਨਿ ਪਾਸ॥ ੭ ॥ ਫੂਲ ਛਰੀ ਸਿਰ ਧਰਿ ਕਹਿ ਬਾਨੀ ।–ਨਹਿੰ ਭੂਪਤਿ ਕੀ ਇਹ ਪਟਰਾਨੀ–।ਸਗਰੀ ਨਾਰਿਉਲੰਘਤਿ ਗਏ।ਬੈਠੀ ਜਹਾਂ ਮਲਿਨ ਪਟ ਲਿਏ ॥ ੮ ॥ ਧਰੇ ਮਨੋਰਥ ਇਮ ਉਰ ਮਾਂਹੀ । ਮੋ ਬਿਨ ਅੰਕ ਨ ਬੈਠਹਿੰ ਕਾਂਹੀ। ਸੋ ਮਨ ਜਾਨਿ ਗਏ ਤਿਸ ਪਾਸ ।–ਇਹ ਪਟਰਾਨੀ–ਬਾਕ ਪ੍ਰਕਾਸ਼ ॥ ੯ ॥ ਬੈਠੇ ਜਾਇ ਅੰਕ ਤਤਕਾਲ।ਭਈ ਬਿਸਮ ਅਵਿਲੋਕਤਿ ਬਾਲ॥ ਪਰਖਨਿ ਕੀ ਬਿਧਿ ਸਗਰੀ ਜਾਨੀ । ਕੁਛਕ ਕੋਪ ਤੇ ਗਿਰਾ ਬਖਾਨੀ ॥ ੧੦ ॥ ਸੁਨਿ ਹਮ ਹਾਥ ਜੋਰਿ ਬਖਸ਼ਾਈ । ਇਮ ਅਛਮਤ ਕਾਮਲ ਪਤਿਆਈ' ।ਸੁਨਿ ਨੌਰੰਗ ਮਨ ਸਾਚੀ ਜਾਨਿ । 'ਭੋ ਜੈ ਸਿੰਘ ! ਮੇਲ ਮਮ ਠਾਨਿ ॥੧੧॥ ਜਨੋਂ ਕਨੋਂ ਕਰਿ ਦਰਸ਼ਨ ਕਰਿਵਾਵਹੁ । ਅਛਮਤ ਤਿਨ ਕੀ ਭਥਹਿ ਦਿਖਾਵਹੁ। ਨਿਜ ਦਿਸ਼ਿ ਤੇ ਕਹਿ ਕੈ ਬਹੁ ਰੀਤਿ । ਕੀਜਹਿ ਥਿਰਮਾਵਨ ਸ਼ੁਭ ਚੀਤ' ॥੧੨॥ ਭਥਿ ਜੈ ਸਿੰਘ ਕਹਜੋ ਕਰ ਜੋਰਿ।'ਕਨੋਂ ਨ ਕਰੌਂ ਮੈਂ ਰਾਵਰਿ ਲੰਰ । ਪੁਰਥ ਬਹੁਤ ਥਾਰ ਮੈਂ ਭਾਖਾ । ਮਿਲਿਨਿ ਤੁਮਾਰੀ ਜਸ ਅਭਿਲਾਖਾ ॥ ੧੩ ॥ ਅਬਿ ਭੀ ਜਤਨ ਕਰੌਂ ਕਹਿ ਬਿਨੈ।ਜਥਾ ਮਿਲਨਿ ਰਾਵਰ ਕੇ ਧਨੈ'। ਇਮ ਕਹਿ ਸੁਨਿ ਕੇ ਭੂਪਤਿ ਆਯੋ । ਬੈਠਿ ਸਦਨ ਪਰਧਾਨ ਬੁਲਾਯੋ ॥ ੧੪ ॥ 'ਕਹੁ ਸਾਭਰੁਰ ਕੀ ਬਾਤ ਬੁਝਾਇ । ਜਾਇ ਵਹਿਰ ਕਿਮ ਸਿਵਰ ਲਗਾਇ । ਮੋ ਪਰ ਕੋਪ ਨਹੀਂ ਹੁਇ ਗਏ।ਢਿਗ ਤੇ ਦੂਰ ਸਿਧਾਰਤਿ ਭਏ' ॥ ੧੫ ॥ ਹਾਥ ਜੋਰਿ ਪਰਧਾਨ ਬਖਾਨੇ । 'ਸਦਾ ਪ੍ਰਸੰਨ ਪਰਹਿੰ ਸੋ ਜਾਨੇ । ਨਹਿੰ ਰਿਸ ਕੀ ਕੁਛ ਬਾਤ ਸੁਨਾਈ । ਮੈਂ ਤਿਨ ਸੰਗ ਰਹਜੋ ਅਗਵਾਈ ॥ ੧੬ ॥ ਪ੍ਰਥਮ ਗਏ ਦੇਵੀ ਕੇ ਮੰਦਿਰ।ਕੇਤਿਕ ਕਾਲ ਰਹੇ ਥਿਤ ਅੰਦਰ*। ਨਿਕਸੇ ਤੁਮਰੀ ਬਿਨੈ ਸੁਨਾਈ।ਸਵਕ ਸੰਗ ਹੁਤੇ ਸਮੁਦਾਈ॥੧੭॥ਤੁਮਰੀ ਤਪਨਿ ਕੇ ਅਸਥਾਨ । ਪਿਖਿ ਜਮਨਾ ਜਲ ਹਰਖ ਮਹਾਨ । ਮੁਛ ਸੰ

---

*ਇੱਕ ਛਾਪੇ ਦੇ ਨੁਸਖੇ ਵਿਚ ਇਸਤੋਂ ਅੱਗੇ ਇੱਕ ਚੌਪਈ ਵਾਧੂ ਹੈ, ਜੋ ਲਿਖਤੀ ਨੁਸਖਿਆਂ ਵਿਚ ਨਹੀਂ ਹੈ; ਜੋ ਇਉਂ ਹੈ।–ਤਹਿੰ ਕਿਸ ਸਾਥ ਬਚਨ ਕਰ ਪੁਨੀ। ਸੁਖਮ ਸੀ ਕਛੁ ਮੈਂ ਭੀ ਸੁਨੀ। ਲਗੇ ਕਿਵਾਰ ਉਘਾਰੇ ਬਿਕਸੇ। ਬਾਹਿਰ ਏਕਲੇ ਫਿਰਤੇ ਨਿਕਸੇ।

ਇਸਤੋਂ ਸ਼ੱਕ ਹੋਂਦਾ ਹੈ ਕਿ ਜਿਵੇਂ ਇਹ ਚਾਰ ਤੁਕਾਂ ਅਧੇਪਕ ਹੋਈਆਂ ਹਨ, ਤਿਵੇਂ ਜੋਕ ਮਾਯਾ ਦੇ ਮੰਦਰ ਸਾਰ ਵਾਲੀਆਂ ਸਾਰੀਆਂ ਤੁਕਾਂ ਵੀ ਕਿਸੇ ਦਾ ਹਸਤਛੇਪ ਹੀ ਕਾ ਹੋਣ।

ਕਹਜੋ–ਭੀਰ ਬਹੁ ਅੰਤਰ[1]। ਆਇੰ ਜਾਇੰ ਨਰ ਅਨਿਕ ਨਿਰੰਤਰ॥੧੯॥ ਇਹਾਂ ਰਹਨਿ ਮਹਿ ਹਰਖ ਹਮਾਰੇ। ਮਹਿਪਾਲਕ ਸੋਂ ਦੇਹੁ ਉਚਾਰੇ। ਨਹੀਂ ਅੰਦੇਸ਼ਾ ਕੀਜਹਿ ਕੈਸੇ। ਜੈਸੇ ਤਹਾਂ ਇਹਾਂ ਹਮ ਤੈਸੇ–॥੧੯ ਸੁਨਹੁ ਪਰੰਤੁ ਲਖਨੋ ਨਹਿੰ ਜਾਈ। ਜਿਨਹੁੰ ਸਭਿਨਿ ਕੋ ਰੁਜਹਿੰ[2] ਨਸਾਈ। ਤਨ ਮਹਿ ਜੁਰ[3] ਤਿਨ ਕੇ ਹੁਇ ਆਵਾ। ਅਛਰ ਜਾਮ ਇਕ ਸਮ ਦਰਸਾਵਾ[4]॥ ੨੦ ॥ ਸੁਨਿ ਸਤਿਗੁਰ ਕੋ ਸਰਬ ਬ੍ਰਿਤਾਂਤ। ਰਾਜੇ ਕਰੀ ਬਿਤਾਵਨਿ ਰਾਤਿ। ਭਈ ਪ੍ਰਾਤਿ ਤੇ ਸੌਚ ਸ਼ਨਾਨਾ। ਸ਼੍ਰੀ ਹਰਿਕ੍ਰਿਸ਼ਨ ਸਮੀਪ ਪਧਾਨਾ ॥ ੨੧॥ਬ੍ਰਿੰਦ ਨਰਨਿ ਕੀ ਭੀਰ ਘਨੇਰੀ॥ਸੁਭਟਨਿ ਪੰਕਤਿ ਚਲਹਿ ਅਗੇਰੀ॥ ਗੁਰ ਕੋ ਸਿਵਰ ਜਬਹਿ ਦ੍ਰਿਸ਼ਟਾਯੋ। ਵਾਹਨ ਤਜਾਗਿ ਚਰਨ ਤੇ ਆਯੋ ॥ ੨੨ ॥ ਪ੍ਰਥਮ ਖਬਰ ਅਪਨੀ ਪਹੁੰਚਾਈ। ਫਰਸ਼ਾਦਿਕ ਤਜਾਰੀ ਕਰਿਵਾਈ। ਹਾਥ ਜੋਰ ਕਰਿ ਪੌਰ ਅਗਾਰੀ॥ਨਿੰਮ੍ਰ ਹੋਇ ਅਭਿਬੰਦਨ ਧਾਰੀ ॥ ੨੩ ॥ ਅੰਤਰ ਭਬਿ ਪ੍ਰਵੇਸ਼ ਹੁਇ ਗਯੋ। ਗੁਰ ਪ੍ਰਥਿਕ ਪਰ ਹੇਰਤਿ ਭਯੋ। ਬਸਤ੍ਰ ਅਛਾਦਤਿ ਤਨ ਪਰ ਸਾਰੇ। ਨ੍ਰਿਪ ਪਹੁੰਚੇ ਤੇ ਬਦਨ ਉਘਾਰੇ॥੨੪॥ ਨੰਮ੍ਰ ਹੋਇ ਕਰਿ ਨਮੋ ਅਗਾਰੀ। ਬੈਠਨੇ ਰਾਵ ਨਰਨਿ ਹਟਕਾਰੀ । ਔਰ ਪੌਰ ਪਰ ਰੋਕੇ ਰਹੇ। ਦਰਸ਼ਨ ਦੇਖਤਿ ਨ੍ਰਿਪ ਬਚ ਕਹੇ ॥੨੫ ॥ 'ਸ਼੍ਰੀ ਸਤਿਗੁਰ ਜੀ ਕੈਸੇ ਪਰੇ ? ਸਭਾ ਲਗਾਇ ਨ ਬੈਠਨਿ ਕਰੇ'। ਇਕ ਦੁਇ ਨਿਕਟਿ ਦਾਸ ਜੇ ਅਹੋ॥ਪ੍ਰਭੁ ਭੂਸ਼ਨਿ ਤੇ ਤਿਨ ਪੁਨ ਕਹੇ[5] ॥੨੬॥ 'ਪ੍ਰਥਮ ਤਾਪ ਤਨ ਮਹਿੰ ਅਧਿਕਾਈ। ਆਜ ਸੀਤਲਾ ਦਈ ਦਿਖਾਈ। ਚੋਰਾ ਬੋਲਤਿ ਹੈਂ ਮੁਖ ਆਪ। ਚਢਜੋ ਅਧਿਕ ਅਬਿ ਭੀ ਤਨ ਤਾਪ'॥੨੭॥ਹਾਥ ਬੰਦਿ ਮਹਿਪਾਲ ਬਖਾਨੇ। 'ਮਹਾਰਾਜ ਕੈਸੀ ਕ੍ਰਿਤ ਠਾਨੇ। ਦਰਸ ਆਪ ਕੋ ਨਾਸਹਿ ਰੋਗ। ਭਏ ਨਗਰ ਗਨ ਲੋਗ ਅਰੋਗ ॥ ੨੮ ॥ ਕਨਾ ਲੀਲਾ ਦਿਖਰਾਵਨਿ ਲਾਗੇ। ਤੁਮਰੇ ਨਾਮ ਲੇਤਿ ਦੁਖ ਭਾਗ॥ਸਰਬ ਸ਼ਕਤਿ ਪੂਰਨ ਸਮਰੱਥ। ਭੰਜਨ ਗੜਨ ਆਪ ਕੇ ਹੱਥ ॥ ੨੯ ॥ ਦਰਸ਼ਨ ਚਹੈਂ।ਬ੍ਰਿੰਦ ਨਰ ਨਾਰੀ । ਹਜ਼ਰਤ ਬਿਨਤੀ ਕੀਨਿ ਅਗਾਰੀ। ਸਾਵਧਾਨ ਥਨਿ ਬੈਠਹੁ ਆਪ॥ਹਰਹੁ ਸ਼ਕਤਿ ਤੇ ਤਾਪ ਸੰਤਾਪ॥੩੦॥ਸ਼੍ਰੀ ਨਾਨਕ ਪਰਮੇਸ਼ੁਰ ਰੂਪ। ਜਿਨ ਕੇ ਗੁਨ ਗਨ ਅਧਿਕ ਅਨੂਪ। ਤਿਸ ਗਾਦੀ ਕੋ ਮਾਲਿਕ ਆਪ। ਸਭਿ ਬਿਧਿ ਕੇ ਦਾਤਾ ਥਰ ਸ੍ਰਾਪ'॥ ੩੧ ॥ਨ੍ਰਿਪ ਤ ਸੁਨਿ ਸ਼੍ਰੀ ਸਤਿ-

[1](ਸ਼ਹਿਰ) ਅੰਦਰ ਬਹੁਤ ਭੀੜ ਹੈ। [2]ਰੋਗ। [3]ਤਾਪ। [4]ਤਿਨ੍ਹਾਂ ਦਾਸਾਂ ਨੇ ਕਹਿਆ।

ਗੁਰ ਕਹਨੋ। 'ਜਿਸ ਕਿਸ ਜਗ ਸਰੀਰ ਕੋ ਲਹਨੋ। ਸੁਖ ਦੁਖ ਸੰਗ ਸਦਾ ਹੀ ਰਹੈਂ। ਬੇਦ ਪੁਰਾਨ ਸੰਤ ਸਭਿ ਕਹੈਂ ॥ ੩੨॥ ਹੋਨਹਾਰ ਨਹਿੰ ਮਿਟਹਿ ਕਦਾਈ। ਜੋ ਸਭਿ ਕੇ ਸਿਰ ਬੀਤਤਿ ਆਈ।ਰਾਮਚੰਦ੍ ਕੀਨਸਿ ਬਨਬਾਸਾ। ਕ੍ਰਿਸ਼ਨਚੰਦ੍ ਕੋ ਬੰਸ ਬਿਨਾਸ਼ਾ ॥ ੩੩ ॥ ਚੰਦ ਕਲੰਕਤਿ, ਸਾਗਰ ਖਾਰਾ। ਰੁਦ੍[1] ਹਲਾਹਲ[2] ਕੋ ਗਲ ਧਾਰਾ। ਕੌਨ ਕੌਨ ਗਿਨੀਅਹਿ ਸਮਰੱਥ। ਸਕਲ ਚਲੇ ਭਾਵੀ ਕੇ ਹੱਥ* ॥ ੩੪ ॥ ਜਿਮ ਪਰਮੇਸ਼ੁਰ ਕ੍ਰਿਤ ਕੋ ਠਾਨੈ। ਰਿਦੇ ਅਨੰਦ ਧਾਰਿ ਸੋ ਮਾਨੈ। ਇਹ ਸੰਤਨਿ ਕੋ ਮਤ ਹੈ ਸਾਚਾ। ਸ਼੍ਰੀ ਨਾਨਕ ਬਿਚ ਸਬਦ ਉਬਾਚਾ[3] ॥ ੩੫ ॥ ਜਥਾ ਜੋਗ ਈਸ਼ੁਰ ਸਭਿ ਕਰਤਾ। ਮੂਢ ਅਜਾਨ ਤਰਕ ਤਿਸ ਧਰਤਾ। ਭੋਗਹਿ ਬਹੁਰ ਗੁਨਾਹੀ ਹੋਇ। ਭਾਣੇ ਕੋ ਨ ਮਾਨਿ ਹੈ ਜੋਇ॥੩੬॥ਯਾਂਤੇ ਸੁਨਹੁ ਨਰੇਸ਼ੁਰ ! ਧਰੀਏ[4]। ਪ੍ਰਭੁ ਭਾਣ ਕੋ ਤਰਕ ਨ ਕਰੀਏ। ਈਸ਼ੁਰ ਕੀ ਮਰਜ਼ੀ ਮਹਿ ਚਾਲੇ। ਹਰਖ ਸਹਤਿ ਮਤਿ ਸੰਤ ਬਿਸਾਲੇ'॥੩੭॥ਸੁਨਿ ਭੂਪਾਤ ਗੁਰਬਾਨੀ ਸਾਰ।ਰਿਦੈ ਬਿਚਾਰਤਿ ਭੂਸ਼ਨਿ ਧਾਰਿ ।—ਕਹਾਂ ਕਹਨਿ ਸਰਬੱਗਨਿ ਸੰਗ। ਜੋ ਕੁਛ ਕਰਹਿੰ ਸੁ ਅਪਨਿ ਉਮੰਗ—॥੩੮॥ ਬੈਠਨੋ ਰਹਨੋ ਸੁ ਕੇਤਿਕ ਕਾਲ। ਦੇਖਿ ਗੁਰੂ ਤਨ ਚਿੰਤ ਬਿਸਾਲ।—ਹਜ਼ਰਤ ਮੇਲ ਨਹੀਂ ਥਨਿ ਆਵੈ।ਜਾਬ ਲੌ ਬੈਠਿ ਨ ਸਭਾ ਲਗਾਵੈਂ—॥ ੩੯ ॥ ਕਰਨਿ ਉਪਾਇ ਅਨੇਕ ਭਾਂਤ। ਦਾਸਨਿ ਸਾਥ ਕਹੀ ਬਹੁ ਬਾਤ। ਅੰਤਰ ਮਾਤਾ ਪਰਦੇ ਮਾਂਹਿ। ਮਸਤਕ ਟੀਕ ਪਠਨੋ ਨਰ-ਨਾਹਿ[5] ॥ ੪੦ ॥ ਗੁਰ ਆਇਸੁ ਲੈ ਬੰਦਨ ਠਾਨਿ।ਉਠਨੋ ਨਰੇਸ਼ੁਰ ਕਰਨਿ ਪਯਾਨ। ਵਹਿਰ ਪੌਰ ਪਰ ਬੰਦਨ ਕਰਿ ਕੈ। ਰਮਨਨੋ ਨਿਜ ਵਾਹਨ ਪਰ ਚਰਿਕੈ ॥ ੪੧ ॥ ਸਦਨ ਆਪਨੇ ਪਹੁੰਚਨੋ ਆਇ। ਨਾਨਾ ਰਸ ਕੇ ਭੋਜਨ ਖਾਇ।ਅਵਰੰਗ ਨਿਕਟਿ ਜਾਇ ਸਭਿ ਗਾਈ।'ਪ੍ਰਥਮ ਦੇਹਿ ਜ੍ਵਰ[6] ਸੋਂ ਹੁਇ

---

[1]ਸ਼ਿਵਜੀ। [2]ਜ਼ਹਿਰ। [3]ਕਹਿਆ ਹੈ। [4]ਸੁਣੇ ਤੇ ਧਾਰਨ ਕਰੇ। [5]ਰਾਜੇ ਨੇ। [6]ਤਾਪ।

*ਗੁਰੂ ਜੀ ਪਰਮੇਸ਼ਰ ਦੇ 'ਹੁਕਮ' ਨੂੰ ਸਭ ਕੁਛ ਮੰਨਦੇ ਸਨ, ਭਾਣੇ ਯਾ ਹੁਕਮ ਤੋਂ ਛੁਟ ਕਿਸੇ ਭਾਵੀ ਨੂੰ ਆਪ ਨਹੀਂ ਸਨ ਮੰਨਦੇ। ਉਨ੍ਹਾਂ ਨੂੰ ਉਦਾਹਰਨਾਂ ਦੇਕੇ ਭਾਵੀ ਦੀ ਪ੍ਰਬਲਤਾ ਦੱਸਣ ਦੀ ਕੋਈ ਲੋੜ ਨਹੀਂ ਸੀ। ਪ੍ਰਭੂ ਤੇ ਪ੍ਰਭੂ ਦੇ ਹੁਕਮ ਦੇ ਗਿਆਤਾ ਦੇ ਵਾਕ ਮਹਾਨ ਉੱਚੇ ਤੇ ਚੜ੍ਹਦੇ ਰੰਗਾਂ ਦੇ ਹੁੰਦੇ ਹਨ। ੪੪ ਅੰਸ਼ ਤੋਂ ਅਗਲੇ ਗੁਰਮਤ ਸਿਧਾਂਤ ਗੁਰੂ ਜੀ ਦੇ ਮੁਖਾਰਬਿੰਦ ਤੋਂ ਆਖਿਆ ਹੋ ਜਾਂਦਾ ਹੈ, ਭਾਂਤੇ ਇੱਥੇ ਅੰਕ ੩੨, ੩੩, ਵਿਚ ਭੀ ਭਾਵੀ ਦੇ ਅਰਥ ਵਾਹਿਗੁਰੂ ਦੀ ਰਜ਼ਾ ਹੀ ਲਾਉਣੇ ਠੀਕ ਰਹਿਣਗੇ।

ਆਈ ॥ ੪੨ ॥ ਅਬਹਿ ਸੀਤਲਾ ਦਈ ਦਿਖਾਈ।ਪੌਢਿ ਰਹੇ ਗੁਰ ਪਿਖੇ ਸੁ ਸਾਈਂ'। ਸੁਨਤਿ ਸ਼ਾਹੁ ਚਿਤ ਮਹਿੰ ਲਖਿ ਆਪਾ—ਬਿਦਤਜੋ ਰਾਮਰਾਇ ਕੋ ਸ੍ਰਾਪ—॥ ੪੩ ॥ ਜੇ ਸਿੰਘ ਸੰਗ ਕਹਜੋ ਤਿਹ ਸਮੈ । 'ਸੁਧਿ ਲਿਹੁ ਨਿਤ; ਦਿਹੁ ਸਭਿ ਪੁਨ ਹਮੈ' । ਬਹੁਰ ਅਪਰ ਪਰਸੰਗ ਚਲਾਏ। ਸ਼ਾਹੁ ਸਭਾ ਸਭਿ ਹੀ ਬਿਸਮਾਏ ॥ ੪੪ ॥ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਕਵੀਸ਼ ਭਾਖੇ 'ਸੀਤਲਾ ਨਿਸ੍ਰਮਣ' ਪ੍ਰਥਮ ਅਧਯਾਇ ਸਮਾ ਸਮ ਚਤਵਾਰਿੰਸ਼ਤੀ ਅੰਸੂ ॥ ੪੮ ॥

੫੦. [ਸੀਤਲਾ ਨਿਕਲੀ] ।

ਦੋਹਰਾ ॥ ਤਿਸ ਦਿਨ ਤੇ ਸ਼੍ਰੀ ਹਰਿਕ੍ਰਿਸ਼ਨ ਆਇਸੁ ਕੀਨਸਿ ਦਾਸ । 'ਸਿਖ ਸੰਗਤਿ ਢਿਗ ਦੂਰ ਕੇ ਆਇ ਨਹੀਂ ਕੋ ਪਾਸ ॥੧॥ ਚੌਪਈ ॥ ਜੋ ਜ਼ਰੂਰ ਹੀ ਚਹੀਅਹਿ ਆਇ । ਸੋ ਬੁਝਹਿ ਪੁਨਰਪਿ ਪ੍ਰਵਿਸ਼ਾਇ[1]' । ਬੰਦੁਬਸਤ ਸਭਿ ਹੀ ਕਰਿ ਦੀਨਿ । ਨਿਕਟਿ ਨਹੀਂ ਕੋ ਪਹੁੰਚਹਿ ਚੀਨ ॥ ੨ ॥ ਭਨ ਪਰ ਨਿਕਸੇ ਗਨ ਬਿਸਫੋਟ[2]।ਸਘਨ ਅਧਿਕ ਕੋ ਦੀਰਘ, ਛੋਟ[2]।ਅਰੁਨ ਬਰਨ ਸਗਰੋ ਹੁਇ ਆਯੋ। ਸੋਜਾ ਕੁਛੁਕ ਦੇਹਿ ਦ੍ਰਿਸ਼ਟਾਯੋ॥੩॥ਦਿਨਪ੍ਰਤਿ ਅਧਿਕ ਅਧਿਕ ਹੀ ਭਯੋ । ਭਰਿਖੋ ਬਿਸਫੋਟਨਿ ਹੁਇ ਗਯੋ । ਜੋ ਸੁਧਿ ਲੈਬੇ ਆਇ ਮਸੰਦ । ਕੈ ਸੰਗਤਿ ਨਰ ਕਿਧੌਂ ਬਿਲੰਦ ॥ ੪ ॥ ਸਭਿ ਕੋ ਖ਼ਬਰ ਫਹਿਰ ਹੀ ਦੇਤਿ । ਸਤਿਗੁਰ ਪੌਢੇ ਬੀਚ ਨਿਕੇਤ । ਸ਼ਾਹੁ ਹਮੇਸ਼ ਪਠਹਿ ਉਮਰਾਵ।ਅਰੁ ਆਵਤਿ ਨਿਤ ਜੈਸਿੰਘ ਰਾਵ ॥ ੫ ॥ ਸਭਿ ਤੇ ਉਦਾਸੀਨ ਬ੍ਰਿਤਿ ਕਰਿਕੈ। ਪੌਢੇ ਰਹੈਂ ਤੂਸ਼ਨੀ ਧਰਿ ਕੈ । ਜਾਨਜੋ ਸਭਿਨਿ ਪ੍ਰਥਮ ਜਿਮ ਭਯੋ।—ਰਾਮ-ਰਾਇ ਜੈਸੇ ਬਚ ਕਿਯੋ ॥ ੬ ॥ ਸੋ ਅਬਿ ਸਾਚ ਹੋਇ, ਨਹਿੰ ਟਰੈ। ਨਾਂਹਿ ਭ ਕਿਮ ਸਤਿਗੁਰ ਇਮ ਪਰੈਂ । ਜਿਨ ਕੇ ਦਰਸ਼ਨ ਤੇ ਮਿਟਿ ਜਾਇ । ਆਦਿ ਸੀਤਲਾ ਰੁਜ ਸਮੁਦਾਇ ॥ ੭ ॥ ਸਿਖ ਆਦਿਕ ਪੁਰਿ ਮਹਿੰ ਨਰ ਘਨੇ । ਕਾਰ ਕਰਿ ਦਰਸ ਰੋਗ ਸਭਿ ਹਨੇ । ਰਿਦੇ ਭਾਵਨਾ ਜੋ ਧਰਿ ਆਏ।ਸਭਿ-ਹਿਨਿ ਕੇ ਰੁਜ ਗੁਰੂ ਗਵਾਏ ॥੮॥ਭਿਨ ਕੋ ਭਨ ਕੋ ਕਜਾ ਦੁਖ ਗ੍ਰਾਸੇ।ਕਿਮ ਤਮ ਤੋਮ ਭਰਾਨ ਕੇ ਪਾਸੇ[3]?—। ਮਿਲਹੋਂ ਗੁਰੂ ਕੇ ਪੌਰ ਜਿ ਆਵਹਿੰ।ਇਸ ਬਿਧਿ ਆਪਸ ਬਿਖੇ ਸੁਨਾਵਹਿੰ ॥ ੯ ॥ 'ਬੈਸ ਅਲਪ ਗੁਰਤਾ ਅਬਿ ਪਾਈ। ਨਹਿੰ ਆਗੈ ਸੇਭਾਤ ਉਪਜਾਈ । ਦਾਸ ਨਹੀਂ ਅਸ ਲਾਇਕ ਕੋਈ । ਪੁਨ ਗਾਦੀ ਪਰ ਕੋ ਗੁਰ ਹੋਈ ? ॥ ੧੦ ॥ ਜੇਸ਼ਟ ਪੁੱਤ੍ਰ ਨ ਪਦ ਇਹ ਪਾਇ ।

[1]ਓਹ ਪੁੱਛਕੇ ਫੇਰ ਮੰਦਿਰ ਆਵੇ । [2]ਛਾਲੇ । [3](ਕੋਈ) ਫੇਰਾ । [3]ਸੂਰਜ ਦੇ ਕੋਲ ਗਾਡ੍ਹਾ ਹਨੇਰਾ ਕਿਵੇਂ ?।

ਖਾਰਜ ਕਰਨੋ ਗਰੁ ਹਰਿਰਾਇਕੁਤ ਬਾਰਤਾ ਜਾਨੀ ਪਰੈ[1]ਜੋ ਸਿਖਸੰਗਤ ਪਜਾ ਕਰੈ॥੧੧॥ਸਭਿ ਮਹਿੰ[2] ਪਰ ਜੋ ਹੈ ਅਸ ਰੌਰਾ।—ਕੌ ਅਬਿ ਗੁਰੂ,ਬਾਸ ਕਿਸ ਠੌਰਾ ?—। ਅਦਭੁਤ ਗਤਿ ਸ਼ੀ ਸਤਿਗਰ ਕੇਰੀ। ਕੌ ਲਖਿ ਸਕਹਿ ਅਰੀਮ ਘਨੇਰੀ' ॥ ੧੨ ॥ ਦਿੱਲੀਪਰਿ ਕੀ ਸੰਗਤਿ ਸਾਰੀ। ਮਿਲਿ ਆਪਸ ਮਹਿ ਕਰਤਿ ਉਚਾਰੀ। 'ਰਾਮਰਾਇ ਬਿਨ ਸੰਤਤਿ ਰਹੈ। ਇਹ ਗੁਰ ਸ੍ਰਾਪ ਸਾਚ ਹੀ ਲਹੈਂ' ॥ ੧੩ ॥ ਜਾਇ ਪੌਰ ਪਰ ਨਮੋਂ ਕਰੰਤੇ। ਲੈ ਲੈ ਸੁਧਿ ਨਿਜ ਧਾਮ ਸਿਧੰਤੇ। ਚੈਤ ਮਾਸ ਪਾਛਲਿ ਪਖ ਮਾਂਹੀ।ਗਏ ਪੰਚਮੀ ਕੌ ਗੁਰ ਤਾਂਹੀਂ ॥੧੪॥ ਬਿਦਤ ਸੀਤਲਾ ਦਿਨ ਖ਼ਸ਼ਟੀ ਕੌ। ਛੌਟ ਬਡੀ ਬਿਸਫੋਟ ਭੁਰੀ ਕੌ। ਦਿਵਸ ਤੁੰਦਸੀ ਲੌ ਭਰਿ ਆਈ। ਸੋਵਹਿੰ ਦਾਸ ਨਿਕਟਿ ਜੋ ਜਾਈ ॥੧੫॥ ਹੋਤਿ ਅਚੰਭੋ ਗਤਿ ਪਿਖਿ ਮਨਕੀ। 'ਹੇ ਗੁਰ! ਕਹਾਂ ਦਿਸ਼ਾ ਕਿਧ ਤਨ ਕੀਦੁਖ ਸੁਖ ਸਭਿਹਿਨ ਕੌ ਤੁਮ ਹਾਥ।ਸਭਿ ਪ੍ਰਕਾਰ ਸਮਰਥ ਜਗਨਾਥ !' ॥ ੧੬ ॥ ਮਾਤ ਜਾਇ ਅਵਲੌਕਨਿ ਕਰੈ।ਲਖਹਿ ਗੁਰੂ ਗਤਿ ਚਿੰਤਾ ਧਰੈ। ਇਕ ਪੁੱਤ੍ਰ ਪੁਨ ਬਾਲਿਕ ਸੋਇ।ਆਗੈ ਸੰਤਤਿ ਭਈ ਨ ਕੋਇ ॥ ੧੭ ॥ ਦੇਖਿ ਦੇਖਿ ਦੁਖ ਪਾਇ ਬਿਚਾਰੀ। ਅਧਿਕ ਬਿਸੁਰਤਿ ਸੈਸੈ ਧਾਰੀ। 'ਹੇ ਸੁਤ ! ਕਯੋਂ ਨ ਬਨਹੁ ਅਹਿਲਾਦੀ । ਤੁਮ ਬੈਠੇ ਸ਼੍ਰੀ ਨਾਨਕ ਗਾਦੀ ॥ ੧੮ ॥ ਕਜਾ ਇਹ ਦਸ਼ਾ ਅਰੰਭਨਿ ਕੀਨਿ। ਸਤਿਗਰ ਕੌ ਘਰ ਅਨਦ ਬਿਹੀਨ।ਆਪ ਅਲੰਬ ਸੰਗਤਾ ਕੇਰੀ।ਚਹੁੰਦਿਸਿ ਕੀ ਚਲਿ ਆਇ ਘਨੇਰੀ ॥ ੧੯ ॥ ਸਭਿ ਬਿਧਿ ਕੀ ਜਾਚਤਿ ਹੈਂ ਛੇਮ । ਦੇਤਿ ਆਪ ਜਿਹ ਸ਼ਰਧਾ ਨੇਮ[3]। ਨਿਜ ਤਨ ਦਿਸ਼ਿ ਕਯੋਂ ਦੇਖਤਿ ਨਾਂਹੀ। ਅਜਹੂੰ ਬਾਲ ਆਰਬਲ ਮਾਂਹੀ ॥ ੨੦ ॥ ਪੁਰਖ ਤੇ ਬੈਠਤਿ ਚਲਿ ਆਈ[4]। ਲਾਇਕ ਬਨੇ ਪਾਇ ਗੁਰਿਆਈ[5]।ਅਸ ਨਹਿੰ ਕਰਹੁ,ਮਿਟਹਿ ਗੁਰ ਗਾਦੀ। ਸੋਢੀ ਸਭਿ ਸ਼ਰੀਕ ਸੋ ਬਾਦੀ[6] ॥ ੨੧ ॥ ਤਿਨ ਕੌ ਤਜਿ ਤੁਮਰੇ ਘਰ ਆਈ। ਕਰਹੁ ਜੋਗਤਾ

---

[1]ਬੀਤ ਗਈ ਗਲ ਜਾਣ ਪੈਂਦੀ ਹੈ (ਭਾਵ ਕੀਰਤਪੁਰਿ ਵਿਚ ਪਹਾੜੀ ਉਂਤ ਜੋ ਸ਼੍ਰੀ ਗੁਰੂ ਹਰਿਰਾਇ ਜੀ ਨੇ ਸਿੱਖੀ ਰੂਪ ਜਹਾਜ ਦਾ ਰਟ ਜਾਰੀ ਕਹਿਆ ਸੀ)। [2]ਜੋ ਸਿੱਖ ਸੰਗਤ ਪੂਜਾ ਕਰਨ ਵਾਲੀ ਹੈ (ਤਿਨਾਂ) ਸਾਰਿਆਂ ਵਿਚ। [3](ਇਹ) ਨੇਮ ਹੈ (ਆਪ ਦਾ ਕਿ) ਜਿਸ ਨੂੰ ਸ਼ਰਧਾ ਹੈ ਆਪ ਉਸਨੂੰ ਦੇਂਦੇ ਹੋ (ਛੇਮ ਆਦਿ)। [4]ਪਹਿਲੇ ਤੋਂ (ਗੁਰੂ ਦੇ ਬਾਦ ਗੁਰੂ ਦੇ ਗੱਦੀ) ਬੈਠਣ ਨਾਲ (ਰੱਦੀ ਕਾਇਮ) ਟੁਰੀ ਆਈ ਹੈ। [5]ਤੁਸੀਂ (ਬਚਪਨ ਵਿਚ ਹੀ) ਲਾਇਕ ਹੋਕੇ ਗੁਰਿਆਈ ਪਾਈ ਹੈ। [6]ਓਹ ਝਗੜਾਲੂ ਹਨ।

ਜੀਵਨ ਪਾਈ[1]। ਦੇਖਿ ਛਰੀਰ ਮਾਤ ਇਮ ਕਹੋਭਈ ਦੀਨ ਉਰ ਛਤਿ ਅਹੈ ॥੨੨॥ ਸੁਨਿ ਕਰਿ ਸ਼੍ਰੀ ਹਰਿਕ੍ਰਿਸ਼ਨ ਕ੍ਰਿਪਾਲਾ। ਦੇ ਜਨਨੀ ਕੌ ਧੀਰ ਬਿਸਾਲਾ। [2]ਰਚੀ ਬਿਧਾਤੇ ਹੋਨੀ ਸੋਇ। ਮਿਟੈ ਨ ਕਰੇ ਉਪਾਇ ਜਿ ਕੋਇ ॥੨੩॥ ਜੋ ਨਹਿੰ ਹੋਨੀ, ਬਨਹਿ ਸੁ ਨਾਂਹੀ। ਕਰਹਿ ਸ ਜਤਨ ਸਕਲ ਬਲ*ਮਾਂਹੀ[3]ਸਾਰੀ ਸ਼੍ਰੀਨਾਨਕ ਕੀਗਾਦੀ। ਸੰਗਤਿ ਬਿਖੈ ਸਦੀਵ ਅਬਾਦੀ ॥੨੪॥ਅਬਚਲ ਨੀਵ ਅਹੈ ਗਰ ਕੇਰੀ। ਰਹੈ ਸਦਾ ਦਿਢ ਸਖਦ ਬਡੇਰੀ॥ ਤੂੰ ਮਮ ਮਾਤ ਨ ਇਮ ਬਨਿ ਆਵੈਸਮ ਅਪਰਨਿ ਕੋ ਮੋਹ ਉਪਾਵੈਂ॥੨੫॥ ਪ੍ਰਭੁ ਮਰਜ਼ੀ ਮਹਿੰ ਰਹੁ ਨਿਤ ਰਾਜ਼ੀ। ਜਗ ਰਚਨਾ ਜਾਨਹੁ ਅਸ ਪਾਜ਼ੀ[4]। ਥਿਰ ਨ ਰਹੈ ਨਿਤ ਬਿਨਸਨਹਾਰੀ। ਇਸ ਮਹਿੰ ਪ੍ਰੀਤਿ ਸੁਮਤਿ ਨਹਿੰ ਧਾਰੀ॥੨੬॥ ਹਰਿਚੈਦੌਰੀ[5], ਜਿਮ ਘਨ ਛਾਯਾ। ਸੁਪਨਾ, ਜਿਮ ਬਾਜ਼ੀਗਰ ਮਾਯਾ[6]। ਇਨਹਿੰ ਸਾਰ ਲਖਿ ਕਰਿ ਦ੍ਰਿਢ ਗਹੋ।ਕਹਾਂ ਸੁ ਪਾਨੀ ਨਿਜ ਕਰ ਲਹੈਂ[7] ॥੨੭॥ ਬਿਨਸਹਿ ਕੌ ਆਗੈ ਕੌ ਪਾਛੈ। ਇਸ ਮਹਿੰ ਮੂਰਖ ਥਿਰਤਾ ਬਾਂਛੈ। ਚਲਨੋ ਜਾਤਿ ਜਿਮ ਨਦੀ ਪ੍ਰਵਾਹੁ। ਭਰਨੋ ਰਹਹਿ ਦਿਖਿਯਤਿ ਬਿਧ ਤਾਹੁ ॥ ੨੮ ॥ ਉਪਜਨਿ ਬਿਨਸਨਿ ਕਾਰ ਹਮੇਸ਼। ਸਭਿ ਕੋ ਸੀਸ ਠਟੀ ਜਗਤੇਸ਼। ਇਮ ਬਿਚਾਰ ਕਰਿ ਧੀਰਜ ਧਾਰਹੁ। ਪ੍ਰਭੂ ਕ੍ਰਿਤ ਸਮੁਝਿ ਸ਼ੋਕ ਨਿਰਵਾਰਹੁ' ॥ ੨੯ ॥ ਸੁਨਤਿ ਪੁੱਤ੍ਰ ਕੇ ਬਾਕਨਿ ਮਾਤਾ। ਚਖਿ ਜਲਜਾਤਨ ਤੇ ਜਲ ਜਾਤਾ[8]। ਤੁਛਨਿ ਭਈ ਨ ਬੋਲੀ ਫੇਰ।ਹੇਰਤਿ ਸੁਤ ਤਨ ਸੋਚ ਬਡੇਰ ॥੩੦ ॥ ਔਰੰਗ ਕੌ ਨਰ ਸੁਧਿ ਕੌ ਆਵੈ। ਬਹੁਰ ਜਾਇ ਅਹਿਵਾਲ ਸੁਨਾਵੈ। 'ਅਧਿਕ ਸੀਤਲਾ ਕੋ ਬਿਸਫੋਟ'। ਪਿਲਪਿਲ ਕਰਤਿ ਬਚੇ ਕੌ ਛਟ' ॥ ੩੧ ॥ ਸੁਨਤਿ ਸ਼ਾਹੁ ਨਿਸਚੈ ਮਨ ਜਾਨਾ।—ਬਿਨਸਹਿ ਤਨ ਜਿਮ ਸ੍ਰਾਪ ਬਖਾਨਾ। ਕਹਨੋ ਨ ਬਿਰਥਾ ਇਨ ਕੌ ਜਾਤਿ। ਪਰਖਨੋ ਕਈ ਬਾਰ ਸਭਿ ਭਾਂਤਿ—॥ ੩੨ ॥ ਅਪਨਿ ਸਭਾ ਮਹਿੰ ਕੋਤਿਕ ਬਾਰਾ। ਗੁਰ ਪ੍ਰਸੰਗ ਕੌ ਬਦਨ ਉਚਾਰਾ। ਜੋ ਪੁਰਿ ਨਾਥ ਸਾਥ ਬਹੁ ਬਾਰੀ। ਬੁਝਿ ਬਾਰਤਾ ਕਰਤਿ ਉਚਾਰੀ ॥ ੩੩ ॥ ਬ੍ਰਿੰਦ ਮਸੰਦ ਬਿਲੰਦ ਸਚਿੰਤ। ਮਿਲਿ

---

[1](ਆਪਣਾ) ਜੀਵਨ ਪਾਕੇ ਭਾਵ ਜੀਉਂਦੇ ਰਹਿਕੇ ਯੋਗਤਾ ਨਾਲ (ਗੁਰਿਆਈ) ਕਰੇ। [2]ਚਾਹੇ ਸਾਰੇ ਬਲ ਵਿਚ (ਹੋਕੇ ਕੋਈ) ਜਤਨ ਕਰੇ। [3]ਝਠ। ਪਾਜ਼ਵਾਲੀ। [4]ਰੰ ਧਰਬ ਨਗਰੀ, ਅਕਾਸ਼ ਦੀ ਇਕ ਕਲਪਤ ਨਗਰੀ। [5]ਬਾਜ਼ੀਗਰ ਦੀ ਮਾਇਆ। [6]ਪ੍ਰਾਪਤ ਕਰ ਸਕਦਾ ਹੈ। [7]ਠੰਡ ਕਵਲਾਂ ਵਿਚੋਂ ਪਾਣੀ ਚਲਿਆ ਜਾ ਰਿਹਾ ਹੈ। [8]ਛਾਲੇ। *ਪਾ—ਬਿਧਿ।

ਮਿਲਿ ਬਹੁ ਬਿਚਾਰ ਬਿਰਤੰਤ ।–ਗੁਰਤਾ ਗਾਦੀ ਨਹਿੰ ਮਿਟਿ ਜਾਇਹਮ ਅਲੈਬ ਜਿਸ ਕੇ ਸਮੁਦਾਇ– ॥ ੪੪ ॥ ਸੈਗਤਿ ਮਿਲਹਿ ਸੁਨਤਿ ਪਛੁਤਾਵਹਿ ।–ਹਮ ਕਿਸ ਕੇ ਪੁਨ ਦਰਸ਼ਨ ਪਾਵਹਿੰ। ਸਕਲ ਕਾਮਨਾ ਸਿੱਖਨਿ ਦਾਨੀ। ਜੋ ਜਾਚਹਿ ਸਭਿ ਪੂਰਨਿ ਠਾਨੀ ॥ ੪੫ ॥ ਮੰਦ ਭਾਗ ਬਹੁ ਭਏ ਹਮਾਰੇ। ਜਿਸਤੋ ਗੁਰ ਨਹਿੰ ਪਰਹਿੰ ਨਿਹਾਰੇ। ਜਿਨ ਕੋ ਦਰਸ਼ਨ ਪਾਵਨ ਕਰੈਂ। ਜਨਮ ਅਨੇਕ ਪਾਪ ਪਰਹਰੈਂ–॥ ੪੬ ॥ ਇੱਤ੍ਰਾਦਿਕ ਸਭਿਹਿਨਿ ਮਹਿੰ ਰੌਰਾ। ਪੁਰਿ ਮਹਿੰ ਭਯੋ ਅਨਿਕ ਹੀ ਠੌਰਾ। ਰਾਮਰਾਇ ਸੁਨਿ ਕੈ ਸੁਧਿ ਸਾਰੀ। ਬੁਰਾ ਭਲਾ ਨਹਿੰ ਕਰਤਿ ਉਚਾਰੀ ॥ ੪੭ ॥ ਭ੍ਰਾਤ ਪਰਸਪਰ ਜੈਸੇ ਬਚ ਕਹੈ।ਕੋ ਸਮਰੱਥ ਹਟਾਵਨਿ ਚਹੈ। ਸ਼੍ਰੀ ਨਾਨਕ ਕੀ ਜੋਤਿ ਅਪਾਰ॥ ਕੌ ਨਹਿੰ ਪਾਇ ਸਕਹਿ ਤਿਹ ਪਾਰਾ ॥ ੪੮ ॥ ਸ਼੍ਰੀ ਹਰਿ ਕ੍ਰਿਸ਼ਨ ਮਹਾਂ ਸਮਰੱਥ। ਸਕਲ ਬਾਰਤਾ ਜਿਨ ਕੇ ਹੱਥ। ਅੰਗੀਕਾਰ ਤਊ ਬਚ ਕਰਿਹੈ। ਜੌ ਭ੍ਰਾਤਾ ਕਰਿ ਬੈਰ ਉਚਰਹੈ ॥ ੪੯ ॥ ਬਹੁ ਕਾਰਨ ਤਿਸ ਮਹਿੰ ਮਨ ਜਾਨੈ ।–ਗੁਰ ਸ਼੍ਰੀ ਤੇਗ ਬਹਾਦਰ ਠਾਨਿ।ਤਿਨ ਕੋ ਸੁਭ ਹੈ ਪੰਥ ਭਲਾਵਨਿ। ਬਨ ਭੁਸਕਨਿ ਕੀ ਸਰਾਂ ਨਸਾਵਨਿ ॥ ੫੦ ॥ ਬਾਕ ਪਿਤ੍ਰਾਸੇ ਪਿਛ ਸਫਲਾਵੈ[1]ਹਮ ਭਨ ਤਜਹਿੰ ਸਕਲ ਬਨਿਆਵੈ[*]–ਗੁਰ ਸਰਬੱਗਯ ਬਿਸਾਲ ਉਦਾਰਾ। ਇੱਤ੍ਰਾਦਿਕ ਸਭਿ ਰਿਦੈ ਬਿਚਾਰਾ ॥ ੫੧ ॥ ਚਾਹਤਿ ਭੇ ਸਰੀਰ ਕੌ ਭਨਾਗਨਿ । ਦੇ ਕਰਿ ਦਰਸ ਸਿੱਖ ਅਨੁਰਾਗਨਿ । ਕਾਰਨ ਕਰਨ ਆਪ ਸਭਿ ਜਾਨੈ । ਨਰ ਅਜਾਨ ਕਯਾ ਤਿਨਹੁੰ ਬਖਾਨੈ ॥ ੫੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਰਾਸਿ ਰਾਸੇ 'ਸ਼੍ਰੀ ਗੁਰ ਗੱਦੀਪ੍ਰਦਾਂ' ਸ਼ੁਭਮ ਅਸਤੁ ਤਥਾ ਪੰਚਾਸਤੀ ਅੰਸੂ ॥ ੫੦ ॥

੫੧. [ਸੈਗਤਾਂ ਨੂੰ ਉਪਦੇਸ਼]।

ਦੋਹਰਾ ॥ ਚੇਤ ਚਤਰਦਸਮੀ[2] ਭਈ ਚਾਹਤਿ ਭੇ ਪਰਲੋਕ। ਬਨਾਕੁਲ ਭਨ ਕੀ ਦਸ਼ਾ ਬਹੁ ਦੇਖਤਿ ਦਾਸ ਸਸ਼ੋਕ ॥ ੧ ॥ ਚੌਪਈ ॥ ਸੇਵਾ ਹੇਤੁ ਦਾਸ ਜੋ ਨੇਰੇ। ਨੇਤ੍ਰ ਉਘਾਰਿ ਤਿਨਹੁੰ ਦਿਸ਼ਿ ਹੇਰੇ। ਕਰਨੋ ਹੁਕਮ 'ਹਮ ਚਲਹਿੰ

---

[1]ਭਾਵ ਸ਼ਾਖਾ ਗੁਰਦਿੱਤਾ ਜੀ ਦੇ ਪਿਤਾ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਦਾ ਦਾਖ ਸਫਲਾ ਹੋਵੇ। [2]ਚੇਤ ਦੀ ਚੌਦਸ।

[*]ਇਸ ਤੋਂ ਅੱਗੇ ਇੱਕ ਛਾਪੇ ਦੇ ਨੁਸਖੇ ਵਿਚ ਇੱਕ ਚੌਪਈ ਵਾਧੂ ਹੈ ਸੋ ਹੋਰ ਕਿਸੇ ਲਿਖਤੀ ਨੁਸਖੇ ਵਿਚ ਨਹੀਂ ਮਿਲੀ, ਜਿਸਦਾ ਪਾਠ ਇਹ ਹੈ:–ਯਦਿ ਹਮ ਭ੍ਰਾਤ ਸ੍ਰੂਪ ਨਿਰਲਜਾਵੈਂ। ਨਿਜ ਗੁਰ ਘਰ ਕੋ ਅਦਬ ਘਟਾਵੈਂ। ਦੁਤੀ ਬ੍ਰਿਧਨ ਮਿਰਯਾਦਾ ਟਾਰੈਂ। ਯਾਤੇ ਸ੍ਰੂਪ ਸੁ ਅੰਗੀਕਾਰੈਂ ।

ਪ੍ਰਲੋਕ। ਜੋ ਦਰਸ਼ਨ ਕਾਂਖੀ ਸਭਿ ਲੋਕ ॥ ੨ ॥ ਹੈ ਮਸੰਦ ਗੁਰਬਖਸ਼ ਸਿ ਮਾਲਾ[1]। ਦਿੱਲੀ ਨਗਰ ਬਿਖੈ ਸਭਿ ਕਾਲਾ। ਤਿਸ ਤੇ ਆਦਿਕ ਅਪਰ ਜਿ ਅਹੈਂ। ਅਰੁ ਸਿਖ ਸੰਗਤਿ ਦਰਸ ਜਿ ਚਹੈਂ ॥ ੩ ॥ ਤਿਨ ਸਭਿਹਿਨਿ ਕੋ ਆਨਿ ਹਕਾਰਿ। ਪਾਵਹਿਂ ਦਰਸ ਆਨਿ ਦਰਬਾਰ'।ਸੁਨਤਿ ਬਿਲੋਚਨ ਦਾਸਨਿ ਭਰੇ। ਤਤਛਿਨ ਅੱਸ਼ ਬੂੰਦ ਗਿਰ ਪਰੇ ॥ ੪ ॥ ਮਾਤਾ ਆਦਿਕ ਸਭਿਨਿ ਸੁਨਾਇ। ਸਮਦਾਇਨਿੰ ਕੋ ਸ਼ੋਕ ਉਪਾਇ। ਪੁਨ ਗੁਰਬਖਸ਼ ਹਕਾਰਨਿ ਕਰਨੋ। ਸੁਨਿ ਕਰਿ ਨੇਤ੍ਰਨਿ ਮਹਿ ਜਲ ਭਰਨੋ ॥ ੫ ॥ ਅਪਰ ਸਿੱਖ ਸੰਗਤਿ ਬੁਲਿਵਾਏ। ਦਰਸ਼ਨ ਕੋ ਕਾਰਨ ਚਲਿ ਆਏ। ਰਿਦੈ ਬਿਸੂਰਤਿ ਮੁਖ ਮੁਰਝਾਏ।ਤ੍ਰਸ਼ਨਿ ਠਾਨਿ ਪਹੁੰਚਿ ਤਿਸ ਥਾਏਂ॥੬॥ਜੋਸਿੰਘ ਆਦਿ ਅਪਰ ਨਰ ਘਨੇ। ਉਤਲਾਵਤਿ ਚਿਤ ਚਿੰਤਾ ਸਨੇ। ਸਕਲ ਆਨਿ ਪਹੁੰਚੇ ਜਬਿ ਪੌਰ। ਭਈ ਭੀਰ ਥਿਰ ਭੇ ਤਿਸ ਠੌਰ ॥੭॥ ਅੰਤਰ ਸਭਿਗੁਰ ਨਿਕਟਿ ਜਨਾਯਹੁ। 'ਸੁਨਿ ਸੁਧਿ ਜੋ ਪੁਰਿ ਕੋ ਪਤਿ ਆਯਹੁ। ਬ੍ਰਿੰਦ ਮਸੰਦ ਸੰਗਤਾਂ ਸਾਰੀ। ਆਨ ਥਿਰੀ ਸਭਿ ਪੌਰ ਅਗਾਰੀ' ॥ ੮ ॥ ਸੁਨਿ ਕਰਿ ਸ਼੍ਰੀ ਹਰਿ ਕ੍ਰਿਸ਼ਨ ਉਚਾਰਾ। 'ਫਰਸ਼ ਬਿਸਾਵਹੁ ਬਿਬਿਧਿ ਪ੍ਰਕਾਰਾ। ਆਨਿ ਸਭਿਨਿ ਕੋ ਦੇਹੁ ਬਿਠਾਇ। ਦਰਸ਼ਨ ਕਰਹਿਂ ਕਾਮਨਾ ਪਾਇ' ॥ ੯ ॥ ਗਯੋ ਮੇਵੜਾ ਆਇਸੁ ਲੈਕੈ। ਅੰਤਰ ਸਕਲ ਹਕਾਰਨਿ ਕੈ ਕੈ। ਸ਼੍ਰੀ ਸਤਿਗੁਰ ਭਵਿ ਹੈ ਸਵਧਾਨਾ।ਬੈਠੇ ਦਰਸ਼ਨ ਦੇਨਿ ਸੁਜਾਨਾ ॥ ੧੦ ॥ ਪਿਖਿ ਗੁਰਬਖਸ਼ਹਿ ਜੋਪੁਰਿਨਾਥ। ਪ੍ਰਵਿਸ਼ਯੋ ਅੰਤਰ ਗਹਿ ਤਿਸ ਹਾਥ। ਇਨ ਦੋਇਨ ਤੇ ਪੀਛੈ ਸਾਰੇ। ਆਨਿ ਥਰੇ ਚਿੰਤਾ ਚਿਤ ਧਾਰੇ ॥੧੧॥ ਗੁਰ ਤਨ ਪਿਖਨੋ ਬ੍ਰਿੰਦ ਬਿਸਵੋਟ।ਭਰੇ ਸਰਬ ਦੀਰਘ ਕੋ ਛੋਟ। ਕਰ ਬੰਦਹਿਂ ਬੰਦਨ ਕੋ ਧਾਰਹਿਂ। ਕੋਚਿਤ ਹੇਰਿ ਹੋਤਿ ਬਲਿਹਾਰੈਂ ॥੧੨॥ਜਥਾ ਉਚਿਤ ਬੈਠੇ ਧਰਿ ਮੌਨ। ਕਰਤਿ ਬਿਲੋਕਨ, ਬੋਲਹਿ ਕੌਨ।ਜੋਪੁਰਿ ਪਤਿ ਕੋ ਰੂਪ ਲਖਿ ਕਰਿਕੈ। ਕਹਿ ਗੁਰਬਖਸ਼ ਨੇਮ੍ਰਿਤਾ ਧਰਿ ਕੈ ॥੧੩॥ 'ਸ਼੍ਰੀ ਸਤਿਗੁਰੁ ਆਪ ਸਰਬੱਗਜ। ਕਜਾ ਕਹਿ ਸਕਹਿਂ ਜਿ ਨਰ ਅਲਪੱਗਜ। ਤਉ ਆਪਨੋ ਹਿਤ ਚਿਤ ਚਹੈਂ। ਸਮਰੱਥਨਿ ਢਿਗ ਬਿਨਤੀ ਕਹੈਂ* ॥ ੧੪ ॥ ਆਗੈ ਭਏ ਸਪਤ ਗੁਰ ਜੋਇ। ਦਾਸ ਕਿਧੌਂ ਲਾਇਕ ਸੁਤ ਕੋਇ। ਸਭਿ ਬਿਧਿ ਤੇ ਸਮਰਥ ਤਿਸ ਕਰਿਕੈ। ਗੁਰਤਾ ਗਾਦੀ ਪਰ ਬੈਠਰਿਕੈ ॥ ੧੫ ॥ ਸਕਲ

[1]ਗੁਰਬਖਸ਼ ਮੱਲ।

*ਪਾ:-ਸਮਰੱਥ ਪ੍ਰਭੂ ਪਹਿ ਬਿਨਤੀ ਅਹੈ।

ਸੰਗਤਾਂ ਆਦਿ ਮਸੰਦ। ਕਰ ਗਹਿਵਾਇ ਦਾਸ ਜੇ ਬ੍ਰਿੰਦ। ਬਹੁਰ ਚਹੈਂ ਪਰਲੋਕ ਪਯਾਨਾ। ਕਰਤਿ ਰਹੇ ਜਨ ਗਨ ਦੁਖਹਾਨਾ ॥ ੧੬ ॥ ਜੇ ਪੁਰਿ ਨਾਥ ਸਹਿਤ ਇਸ ਬੇਰੀ। ਬਿਨਤੀ ਸੁਨਹੁੰ ਸੰਗਤਾਂ ਕੇਰੀ। ਸਭਿ ਦਾਸਨਿ ਪਰ ਕਰੁਨਾ ਕਰੀਏ। ਭੋਗਹੁ ਬਪੁ ਕੌ ਦਰਸ ਦਿਖਰੀਏ ॥ ੧੭ ॥ ਭਰੁਨ ਹੋਇ ਸੰਭਤਿ ਉਪਜਾਵਹੁ। ਬਨਹੁ ਉਚਿਤ ਜਥਿਹੁੰ ਲਖਿ ਪਾਵਹੁ।ਅਪਨੇ ਥਾਨ ਬਿਠਾਵਨਿ ਕੀਜੈ। ਪੁਨ ਪ੍ਰਲੋਕ ਜਾਨੇ ਮਨ ਦੀਜੈ ॥ ੧੮ ॥ ਮ੍ਰਿਤੁ ਸੁਫ਼ੰਦ ਤੁਮ ਹੋ ਸਮਰੱਥ[1]। ਤਨ ਧਾਰਨਿ ਤਜਾਗਨਿ ਨਿਜ ਹੱਥ। ਯਾਂਤੇ ਸਭਿ ਕੌ ਕਹਿਬੋ ਬਨੈ। ਰਚਹੁ ਤਥਾ ਜਿਮ ਬਾਂਛਹੁ ਮਨੈ॥ ੧੯ ॥ਅਪਰਨਿ ਕੀ ਮ੍ਰਿਤੁ ਕਿਮ ਹੁਇ ਜਾਇ। ਜੇ ਅਭਿਲਾਖਹੁ ਸਕਹੁ ਜਿਵਾਇ । ਇਹ ਕੁਛ ਨਈ ਨਹੀਂ ਹਮ ਕਹੀ। ਗੁਰਘਰ ਮਹਿ ਨਿਤ ਹੋਵਤਿ ਰਹੀ ॥੨੦॥ ਕੌਨ ਕੌਨ ਹਮ ਕਰੈਂ ਬਤਾਵਨਿ। ਜੋਤਿਕ ਮ੍ਰਿਤਕ ਕੀਨਿ ਜੀਵਾਵਨ। ਬਿਦਤ ਜਗਤ ਮੈਂ ਛਪੀ ਨ ਕੋਇ।ਸਰਬ ਕਲਾ ਸਮਰਥ ਗੁਰ ਹੋਇ॥੨੧॥ ਅਨਿਕ ਮ੍ਰਿਤਕ ਜੇ ਦਏ ਜਿਵਾਇ। ਨਿਜ ਜੀਵਨ ਮੈਂ ਸੰਸੈ ਕਾਇ । ਬਾਲ ਅਵਸਥਾ ਮਹਿ ਤੁਮ ਅਹੈਂ। ਅਸਮੰਜਸ ਲਖਿ ਸਭਿ ਹਮ ਕਹੈਂ" ॥ ੨੨ ॥ ਸੁਨੀ ਬਾਰਤਾ ਸਭਿਗੁਰ ਸਾਰੀ।ਅਪਰ ਸਭਾ ਸਭਿ ਭ੍ਰੁਕ੍ਟਨਿ ਧਾਰੀ। ਹਾਥ ਜੋਰਿ ਦੇਖਤਿ ਮੁਖ ਪਦਮ[2]।–ਅਛਮਤ ਲੈ ਬਖਸ਼ਨਿ ਕੌ ਸਦਮ[3] ॥ ੨੩ ॥ ਸੰਗਤਿ ਬਿਨਤੀ ਤੇ ਕਮਾ ਭਨਹਿ–। ਸਗਰੇ ਮਨ ਮਹਿ ਇਸ ਬਿਧਿ ਗੁਨਹਿ। ਕ੍ਰਿਪਾਨਿਧਾਨ ਬਚਨ ਪੁਨ ਭਨਜੋ।ਮੌਨ ਠਾਨਿ ਸਭਿਹਿਨਿ ਭਾਖਿ ਸੁਨਜੋ ॥ ੨੪ ॥ 'ਜਥਾਜੋਗ ਸੰਗਤਿ ਕਿਧ ਅਰਜ਼ੀ। ਭਯੋ ਸੁਨਹੁ ਪਰਮੇਸ਼ੁਰ ਮਰਜ਼ੀ। ਹਮਰੇ ਭਨ ਤਜਾਗਨਿ ਥਹੁ ਕਾਰਨ।ਆਛੇ ਨਹੀਂ ਜਿ ਕਰਹਿ ਉਚਾਰਨਿ ॥ ੨੫ ॥ ਗੁਰ ਗਾਦੀ ਅਵਚਲ ਜਗ ਮਾਂਹੀ । ਵਧਹਿ ਪ੍ਰਤਾਪ ਮਿਟਹਿ ਕਿਮ ਨਾਂਹੀ। ਮਨੋਕਾਮਨਾ ਸੰਗਤਿ ਪਾਵਹਿ। ਲ ਗੁਰ ਤੇ ਉਪਦੇਸ਼ ਕਮਾਵਹਿ ॥ ੨੬ ॥ ਗੁਰੂ ਗ੍ਰੰਥ ਸਾਹਿਬ ਸਭਿ ਕੇਰਾ। ਜੋ ਹਮਰੋ ਚਹਿ ਦਰਸ਼ਨ ਹੇਰਾ। ਸੋ ਸ਼ਰਧਾ ਧਰਿ ਹੇਰਨਿ ਕਰੈ। ਪਾਪਨਿ ਗਨ ਕੌ ਛਤਛਿਨ ਹਰੈ ॥ ੨੭॥ ਹਮ ਸੋਂ ਬਾਤ ਕਰਨਿ ਕੌ ਚਾਹਹਿ । ਪਠਹਿ ਸੁਨਹਿ ਗੁਰ ਗ੍ਰੰਥ ਉਮਾਹਹਿ। ਤਿਸ ਮਹਿ ਕਹਜੋ ਜੁ ਕਰਹਿ ਕਮਾਵਨਿ।

[1](ਜਨਮ ਤੇ) ਮੌਤ ਤੋਂ ਤੁਸੀਂ ਸੁਤੰਤ੍ਰ ਹੋ ਤੇ (ਸਭ ਤਰਾਂ) ਸਮਰੱਥ ਹੋ। [2]ਮੁਖ ਕਵਲ। [3]ਕਰਮਾਂ ਤਰ ਦੀ ਬਖਸ਼ਿਸ਼ ਦਾ ਘਰ ਹੈ।

ਚਾਰ ਪਦਾਰਥ ਲੇ ਮਨ ਪਾਵਨ[1] ॥੨੮॥ ਹੋਹਿ ਕਾਮਨਾ ਸਿਖ ਕੈ ਕੋਈ। ਬਿਘਨ ਪਰਹਿ ਕੈ ਸੰਕਟ ਹੋਈ।ਸ਼ਰਨ ਗ੍ਰੰਥ ਸਾਹਿਬ ਕੀ ਜਾਇ।ਭਜਿਨ ਸਤਿਗੁਰ ਬਨਹਿਂ ਸਹਾਇ ॥ ੨੯ ॥ ਸ਼ਰਧਾਲੁ ਕੋ ਸਭਿ ਕਿਛ ਅਹੈ । ਹੋਹਿ ਅਸ਼ਰਧਕ ਕਿਮਹੁ ਨ ਲਹੈ। ਤਨ ਸਦੀਵ ਥਿਰ ਹੋਇ ਨ ਕੋਇ । ਰਿਦਾ ਗ੍ਰੰਥ ਗੁਰ ਕੋ ਲਿਹੁ ਜੋਇ ॥ ੩੦ ॥ ਨਿਤ ਦਰਸ਼ਨ ਕਰਿ ਮਸਤਕ ਟੇਕਹੁ। ਹਨਹੁ ਬਿਕਾਰਨਿ ਪਾਇ ਬਿਬੇਕਹੁ'।ਇਮ ਸੁਨਿ ਕਰਿ ਸਤਿਗੁਰ ਕੀ ਬਾਨੀ। ਸਭਿਨਿ ਬਿਲੋਚਨ ਤੇ ਬਹਿ ਪਾਨੀ ॥ ੩੧ ॥ ਗੁਰ ਜੀਵਨ ਕੀ ਆਸ ਚੁਕਾਈ। ਦੂਰਲਭ ਦਰਸ਼ ਨਹੀ ਪੁਨ ਪਾਈ। ਪੁਨ ਜੋ ਸਿੰਘ ਕਹਨੋ ਕਰ ਜੋਰੇ। 'ਸ਼ਾਹ ਚਹਹਿ ਤੁਮ ਚਰਨ ਨਿਹੋਰੇ॥੩੨॥ ਮਿਲਿਬੇ ਕੀ ਲਾਲਸ ਹੀ ਰਹੀ। ਤਾਂਹਿ ਕਾਮਨਾ ਪੂਰੀ ਨਹੀਂ। ਮੁਝ ਸੋਂ ਕਹਤਿ ਰਹਨੋ ਬਹੁ ਬਾਰੀ। ਮੈਂ ਰਾਵਰ ਕੀ ਮਰਜ਼ੀ ਧਾਰੀ ॥ ੩੩ ॥ ਅਬਿ ਕਨਾ ਹੁਕਮ ਕਹੋਂ ਢਿਗ ਸ਼ਾਹੁ। ਬੂਝਹਿ ਜਬਹਿ ਜਾਇ ਹੌਂ ਪਾਹੁ'। ਸ਼੍ਰੀ ਹਰਿ ਕ੍ਰਿਸ਼ਨ ਰਾਵ ਸੋਂ ਕਹਨੋ। 'ਰਹਿਸ ਢਿਗ ਭ੍ਰਾਤ ਹਮਾਰੋ ਰਹਨੋ ॥ ੩੪ ॥ ਮਨ ਭਾਵਤਿ ਅਸ਼ਮਤ ਦਿਖਲਾਈ। ਜਿਮ ਭਾਖਨੋ ਤਿਮ ਹੀ ਕਰਿਵਾਈ।ਸਾਢੇ ਤ੍ਰੈ ਸੈ ਵਾਰ ਬਿਲੰਦ। ਕਰਾਮਾਤ ਹੋਰੀ ਬਿਧਿ ਬ੍ਰਿੰਦ ॥ ੩੫ ॥ ਅਪਰ ਕਹਾਂ ਗੁਰ ਘਰ ਤੇ ਚਾਹਤਿ। ਮਿਲਿਬੇ ਹਿਤ ਜੋ ਬਹੁਤ ਉਮਾਹਤਿ।ਦੂਜੀ ਬਾਤ ਪਰਲੋਕ ਸਿਧਾਵਨਿ। ਬਿਨ ਸੰਕਟ ਰਹਿ ਆਨੰਦ ਪਾਵਨ ॥ ੩੬॥ ਤਿਸ ਹਿਤ ਸ਼ਬਦ ਪਠਾਵਨਿ ਕਰਨੋ।ਸ਼੍ਰੀ ਗੁਰ ਨਾਨਕ ਯਥਾ ਉਚਰਨੋ। ਕਰਹਿ ਕਮਾਵਨਿ ਸ਼ੁਭ ਗਤਿ ਪਾਵੈ। ਬਿਨਾ ਕਮਾਏ ਹਾਥ ਨ ਆਵੈ ॥ ੩੭ ॥ ਹਮ ਸੋਂ ਮਿਲਨਿ ਕਾਜ ਹੈਂ ਦੋਇ। ਪੂਰਬ ਹੀ ਪ੍ਰਾਪਤਿ ਤਿਹ ਸੋਇ। ਅਪਰ ਤੀਸਰੋ ਕਾਜ ਨ ਕੋਈ। ਜਿਸ ਤੇ ਮੇਲ ਹਮਾਰੋ ਹੋਈ ॥ ੩੮ ॥ ਇਹੀ ਬਾਰਤਾ ਕਹੀਅਹਿ ਜਾਇ। ਸਿਮਰਹੁ ਸੱਤਿਨਾਮੁ ਸੁਖ ਪਾਇ। ਸੰਤਨਿ ਸੰਗ ਨਹੀਂ ਕਰਿ ਅਰਨਾ। ਤਿਨ ਕੋ ਕਹਨੋ ਆਪ ਸਿਰ ਸਰਨਾ[2] ॥੩੯॥ ਇਮ ਕਹਿ ਮੌਨ ਧਰੀ ਗੁਨ ਖਾਨੀ। ਉਠਨੋ ਭੂਪ ਭਵਿ ਬੰਦਨ ਠਾਨੀ। ਗਮਨਨੋ ਨੈਰੰਗ ਕੋ ਢਿਗ ਗਯੋ। ਸਰਬ ਬ੍ਰਿਤਾਂਤ ਸੁਨਾਵਤਿ ਭਯੋ ॥੪੦॥ ਤਬਹਿ ਸ਼ਾਹੁ ਬੋਲਨੋ ਨ੍ਰਿਪ ਸਾਥ। 'ਰਾਖਹੁ ਸੁਧਿ ਤੁਮ ਜੈਪੁਰ ਨਾਥ। ਤਨ ਕੋ ਭਜਹਿਂ ਆਨ ਸੁਧਿ ਦੀਜੈ। ਮੋ ਬਿਨ ਕਹੇ ਚਾਹੁ ਨਹਿਂ ਕੀਜੈ ॥ ੪੧ ॥

[1]ਪਾ ਲਵੈ। [2]ਸਹਾਰਨਾ।

ਨਿਸ ਕੈ ਦਿਨ ਹੋਵੈ ਤਿਸ ਕਾਲ। ਭਨ ਭਜਾਰੀਂ ਸੁਧਿ ਦੇਹੁ ਉਤਾਲ'। ਇਤੋ ਪ੍ਰਸੰਗ ਬ੍ਰਾਹੁ ਢਿਗ ਭਯੋਜੈ ਸਿੰਘ ਨਿਜ ਘਰ ਕੌ ਚਲਿ ਗਯੋ॥੪੨॥ ਸੁਧਿ ਹਿਤ ਅਪਨੈ ਮਨੁਜ ਪਠਾਏ। ਕਹਜੋ ਕਿ'ਸੁਧਿ ਆਵਹੁ ਉਤਲਾਏ' ।ਇਸ ਪ੍ਰਕਾਰ ਦਿਨ ਭਯੇ ਬਿਤੀਤ ।ਸੈਧਨਾ ਸਮੈਂ ਗੁਰੂ ਭੁਗਵੰਤ ॥ ੪੨ ॥

ਇਥੋਂ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਵਿਚ ਕਥਾ ਆਈ ਜਦੋਂ 'ਸ੍ਰੀ ਚੰਦ੍ਰਿਕਾ' ਪ੍ਰੰਥ ਅਸਲੋਂ ਹਥ ਕੋਲ ਪੋਥਾਨੀ ਅੰਸੂ ੪ ਪਾ. ੫

੫੨. [ਸੰਗਤ ਨੂੰ ਉਪਦੇਸ਼]।

ਦੋਹਰਾ ॥ ਸੂਰਜ ਅਸਤਜੋ ਪ੍ਰਾਂਰ* ਦਿਸ਼ਿ ਭਾ ਸੈਧਨਾ ਕੌ ਕਾਲ[1]। ਆਇੰ ਜਾਇੰ ਸਿਖ ਪੁਰੀ ਤੇ ਦਰਸਤਿ ਗੁਰੂ ਕ੍ਰਿਪਾਲ॥ ੧ ॥ਚੌਪਈ ॥ ਬ੍ਰਿੰਦ ਮਸੰਦ ਢਿਰੇ ਸਭਿ ਆਇ। ਜੇ ਗੁਰਬਖਸ਼ ਆਦਿ ਮੁਖਿ ਗਾਇ। ਅੰਤਰ ਢਹਿਰ ਭੀਰ ਬਹੁ ਹੋਈ। ਧਰੇ ਸ਼ੋਕ ਬੋਲਤਿ ਨਹਿੰ ਕੋਈ ॥ ੨ ॥ ਦਰਸ਼ਨ ਕਰਹਿੰ ਢਹਿਰ ਢਿਰ ਹੋਇ। ਵਾਹਿਗੁਰੂ ਸਿਮਰਤਿ ਸਭਿ ਕੋਇ। ਪੁਰਿ ਕੀ ਸੰਗਤਿ ਕੋ ਸਿਖ ਸਜਾਨੇ। ਗੁਰ ਚਰਿੱਤ੍ਰ ਤੇ ਉਰ ਬਿਸਮਾਨੇ ॥੩॥ ਸਭਿ ਗੁਰਬਖਸ਼ ਸੰਗ ਮਿਲਿ ਕਹਜੋ'ਅਬਿ ਮਿਲਿ ਗੁਰ ਦਰਸ਼ਨ ਕੋ ਲਹਜੋ। ਸਮਾ ਕਹਨਿ ਕੋ ਲਖਿ ਮਨ ਮਾਂਹੀ। ਬੂਝਹੁ ਸਕਲ ਹੋਇ ਕਰਿ ਪਾਹੀ ॥੪॥ ਜਬਿ ਹੁਇ ਜੈ ਹੈਂ ਅੰਤਰ ਧਯਾਨ। ਰਿਦੈ ਬਿਸੁਰਤਿ ਰਹਹੁ ਮਹਾਨ।ਨਹੀਂ ਸੰਦੇਹ ਹੋਇ ਜਿਸ ਭਾਂਤਿ। ਸੁਨਿਯਹਿ ਗੁਰੂ ਬਾਕ ਬੱਖਜਾਤ' ॥ ੫ ॥ ਜਥਾ ਕਰਨਿ ਅਰਦਾਸ ਅਗਾਰੀ। ਮਿਲਿ ਸਭਿਹੂੰ ਤਿਮ ਭਲੇ ਬਿਚਾਰੀ।ਤਬਿ ਗੁਰਬਖਸ਼ ਭਲੇ ਸਮੁਝਾਯੋ। ਜਿਮ ਇਸ ਸਮੈ ਕਹਨਿ ਬਨਿ ਆਯੋ ॥ ੬ ॥ ਠਹਿਰਜੋ ਮਤ ਜਿਮ ਸਭਿਹਿਨਿ ਕੇਰਾ। ਕਹਿਬੇ ਹਿਤ ਅਗੋਰ ਸੋ ਪੇਰਾ। ਛਏ ਸੰਗ ਤਿਸ ਕੋ ਸਿਖ ਸਜਾਨੇ। ਗੁਰ ਮ੍ਰਿਜਾਦ ਜੇ ਚਹਤਿ ਮਹਾਨੇ ॥ ੭ ॥ ਆਗੇ ਸਤਿਗੁਰ ਕੀਨਸਿ ਭਜਾਰੇ। ਕੁਸ਼ ਕੌ ਆਸਤਰਨ ਛਿਤ ਡਾਰੇ।

---

[1]ਸੂਰਜ ਡੂਬ ਗਿਆ, ਪੂਰਬ ਦਿਸ਼ਾ ਵਲ ਸੈਧਿਆ ਪੈ ਗਈ।

*ਇਥੇ ਪਦ ਪ੍ਰਾਂਰ ਪਿਆ ਹੈ, ਇਸਦੇ ਅਰਥ ਹਨ 'ਪੂਰਬ' ਕਿਸੇ ਲਿਖਤੀ ਨੁਸਖੇ ਵਿੱਚ ਪਾਠ ਹੈ 'ਸੂਰਜ ਅਥਜੇ ਅਗਾਂਚੀ ਦਿਸ਼ਿ' ਇਸਦੇ ਅਰਥ ਹਨ ਵੇਖਣ। ਸੂਰਜ ਨਾ ਪੂਰਬ ਡੂਬਦਾ ਹੈ ਨਾ ਵੇਖਣ। ਇਹ ਸਿਰਫ ਜਾਪਦਾ ਹੈ ਕਿ ਛਪਣ ਦਾ ਦਰਸਤ ਪਾਠ ਸ਼ਾਇਦ ਸੀ 'ਸੂਰਜ ਅਥਜੇ ਅਪ੍ਰਾਂਚ ਦਿਸ਼' । ਅਪ੍ਰਾਂਚ ਨਾਮ ਪੱਛੋਂ ਦਾ ਹੈ। ਸੋ ਲਿਖਾਰੀਆਂ ਦੀ ਕ੍ਰਿਪਾ ਨਾਲ ਅਪ੍ਰਾਂਚ ਦਾ ਪ੍ਰਾਂਚ ਹੋਗਿਆ ਹੋਣਾ ਹੈ। ਜਾ ਅਸਤਜਾ ਪ੍ਰਾਂਚ[ਅਸਤਿ+ਅਪ੍ਰਾਂਚ] ਪਾਠ ਹੋਵੇ ਜਿਸਤੋਂ ਅਸਤਜੋ ਪ੍ਰਾਂਚ ਲਿਖਾਰੀਆਂ ਨੇ ਬਨਾ ਲਿਆ।

ਦਾਸਨਿ ਸੋਂ ਕਹਿ ਕਹਿ ਕਰਿਵਾਵੈਂ। ਸੁਨਤਿ ਬਿਲੋਚਨ ਜਲ ਦ੍ਰਿਗ ਛਾਵੈ॥ ੮ ॥ ਘਟਿਕਾ ਚਾਰ ਬਿਤੀਤਨਿ ਕਰੇ। ਤਬਿ ਗੁਰਬਖਸ਼ ਅੱਗੂ ਹੁਇ ਖਰੇ। ਸਭਿ ਕੇ ਹਿਤ ਕੀ ਸ਼ੁਭ ਅਰਦਾਸ। ਕਰੀ ਗੁਰੂ ਕੇ ਪਾਸ ਪ੍ਰਕਾਸ਼ ॥ ੯ ॥ ਪ੍ਰਥਮ ਲੀਏ ਸਭਿ ਗੁਰ ਕੇ ਨਾਮ। ਜਿਨ ਕੋ ਸੁਜਸੁ ਜਗਤ ਅਭਿਰਾਮ। 'ਸਭਿ ਸੰਗਤਿ ਕੀ ਬਿਨੈ ਸੁਨੀਜੈ। ਬਿਰਦ ਕ੍ਰਿਪਾਲੁ ਕ੍ਰਿਪਾ ਨਿਜ ਕੀਜੈ ॥ ੧੦ ॥ ਸਪਤਮ ਸਤਿਗੁਰ ਸ਼੍ਰੀ ਹਰਿਰਾਇ। ਸੁਤ ਤਜਿ ਬਡੋ ਨ ਉਚਿਤ ਲਖਾਇ। ਅਪਨੇ ਬਦਨ[1] ਲਗਾਯਵ ਨਹੀਂ। ਗੁਰਤਾ ਦੇਨੀ ਤੋ ਕਿਤ ਰਹੀ ॥ ੧੧ ॥ ਤੁਮ ਕੌ ਨਿਜ ਅਸਥਾਨ ਬਿਠਾਏ। ਸਭਿ ਬਿਧਿ ਉਚਿਤ ਜਾਨਿ ਹਰਖਾਏ। ਕਿਤਿਕ ਮਾਸ ਜੁਗ ਸੈਮਤ[2] ਬੀਤੇ। ਜਬਿ ਕੇ ਜਗਤ ਗੁਰੂ ਤੁਮ ਕੀਤੇ ॥ ੧੨ ॥ ਤਬਿ ਕੀ ਸੰਗਤ ਸਰਬ ਸਮ੍ਹਾਲੀ।ਸਿੱਖੀ ਰੀਤਿ ਭਲੇ ਪ੍ਰਤਿਪਾਲੀ।ਚਹਤਿ ਭਏ ਅਬਿ ਅੰਤਰ ਧਾਨ।ਨਹੀਂ ਬਿਠਾਯੋ ਕੋ ਨਿਜ ਥਾਨ ॥ ੧੩ ॥ ਅਬਿ ਸਭਿ ਸੰਗਤਿ ਮਿਲੀ ਬਿਸੂਰਤਿ। ਨਹਿੰਨ ਬਿਲੋਕਹਿੰਗੇ ਤੁਮ ਮੂਰਤਿ। ਰਾਵਰ ਨੇ ਕਿਸ ਕੇ ਲਜ਼ ਲਾਈ। ਰੀਤਿ ਪ੍ਰਥਮ ਗੁਰੁਅਨਿ[3] ਚਲਿ ਆਈ ॥੧੪॥ ਕਰਹੁ ਆਪ ਭੀ ਤਿਨਹੁੰ ਸਮਾਨ। ਜਿਸ ਤੇ ਸਿੱਖੀ ਰਹੈ ਜਹਾਨ।ਜੇ ਨਾ ਕਰਹੁਗੇ ਪੂਰਬ ਰੀਤਿ। ਜਾਨੀ ਪਰਹਿ ਸੁ ਹੁਇ ਬਿਪਰੀਤ ॥ ੧੫ ॥ ਬਿਚਲ ਜਾਇਗੀ ਸੰਗਤਿ ਸਾਰੀ। ਕੋਚਿਤ ਹੁਇ ਮੀਣਨਿ ਅਨੁਸਾਰੀ[4]। ਧੀਰਮੱਲ ਕੌ ਮਾਨਹਿ ਕੋਈ। ਕੋ ਸਿੱਖ ਰਾਮਰਾਇ ਕੌ ਹੋਈ ॥ ੧੬ ॥ ਇੱਤਨਾਦਿਕ ਸੋਚੀ ਜੇ ਔਰਾਲੇ ਬਿਰਮਾਇ[5] ਆਪਨੀ ਠੌਰ। ਬਿਨ ਗੁਰ ਸੰਗਤਿ ਹੈ ਥਿਰ ਕੋਇ ਨ। ਜਥਾ ਨ੍ਰਿਪਤਿ ਬਿਨ ਸੈਨਾ ਹੋਇ ਨ ॥੧੭॥ ਰਹੈ ਨ ਜਬਿ ਗਾਦੀ ਕੋ ਮਾਲਿਕਾਪਨ ਹਿਤ[6] ਅਪਰ ਬਨਹਿੰ ਤਤਕਾਲਿਕ। ਛਕਤਿ ਹੀਨ ਜੋ ਹੁਇ ਗੁਰ ਔਰਾ।ਆਪਸ ਬਿਖੈ ਪਾਇ ਬਡ ਰੌਰਾ ॥ ੧੮ ॥ ਸਜਾਨੇ ਸਮਝਹਿੰ ਤਬਿ ਹਾਟ ਜਾਇ।ਇਮ ਗੁਰ ਸਿੱਖੀ ਜਗਹਿ ਬਿਲਾਇ[7]।ਸ਼੍ਰੀ ਨਾਨਕ ਤੇ ਆਦਿਕ ਭਏ। ਜਗ ਮਹਿੰ ਸਿੱਖੀ ਕੋ ਦਿਢ ਕਿਏ ॥ ੧੯ ॥ ਸੋ ਨਹਿੰ ਬਿਨਸਹਿ ਜਿਮ ਜਗ ਮਾਂਹੀ। ਉਚਿਤ ਕਰਨ ਕੋ ਹੌ ਬਿਧਿ ਤਾਂਹੀ[8]। ਨਾਂਹਿ ਤ ਛੋਲ ਜਾਇਗੀ ਸੰਗਤਿ। ਬੈਠਨਿ ਲਗਹਿੰ ਅਪਰ ਕੀ ਪੰਗਤਿ ॥ ੨੦ ॥ ਜੋ ਗੁਰੂ ਗੋਖ ਆਪ ਨੇ

[1]ਮੁਖ। [2]ਦੋ ਬਰਸ। [3]ਗੁਰੂਆਂ ਤੋਂ। [4]ਅਧੀਨ। [5]ਭਰਮਾ ਲੈਣਗੇ। [6]ਧਨ ਲਈ। [7]ਜਗਤ ਤੋਂ ਦੂਰ ਹੋ ਜਾਵੇਗੀ। [8]ਉਸ ਵਿਧੀ ਦੇ ਕਰਨ ਲਈ ਆਪ ਹੀ ਹੋ।

ਭਨਜੋਂ।ਸੋ ਸਗਰੇ ਸਿੱਖਨਿ ਹੂੰ ਸੁਨਜੋਂ।ਲਿਖਿ ਲੈ ਹੈਂ ਅਬਿ ਸੋਢੀ ਸਾਰੇ।ਬੈਠਹਿ ਮਾਨੀ ਗੁਰ ਹੁਇ ਭਾਰੇ ॥ ੨੧ ॥ ਯਾਂਤੇ ਸੰਗਤਿ ਕਿਸ[1] ਲਜ਼ ਲਾਵਹ। ਗੁਰਤਾ ਉਚਿਤ ਜਾਂਹਿ ਲਖਿ ਪਾਵਹ। ਪੁਰਿ ਕੀ ਸੰਗਤਿ ਮਿਲਿ ਸਮੁਦਾਈ। ਇਮ ਅਰਦਾਸ ਕਰਤਿ ਅਗੁਵਾਈ' ॥੨੨॥ ਸੁਨਿ ਕਰਿ ਸ਼੍ਰੀ ਹਰਿਕ੍ਰਿਸ਼ਨ ਕ੍ਰਿਪਾਲਾ । ਜਥਾ ਜੋਗ ਜਾਨੀ ਤਿਸ ਕਾਲਾ ।—ਗੁਰੁ ਹੋਇ ਸੋ ਛਪੈ ਨ ਕੈਸੇ। ਬਿਦਤਹਿ ਗਗਨ ਚਢੈ ਰਵਿ ਜੈਸੇ ॥ ੨੩ ॥ ਤਊ ਰੀਤਿ ਪੁਰਬ ਗੁਰ ਕੇਰੀ। ਹਮ ਕੋ ਕਰੀ ਚਹਿਯ ਇਸ ਬੇਰੀ—। ਇਮ ਬਿਚਾਰ ਕਰਿ ਨਿਰਨੈ ਲਹਜੋ। ਬੋਲੇ 'ਜਥਾਜੋਗ ਤੁਮ ਕਹਜੋ ॥ ੨੪ ॥ ਪੈਸੇ ਪੰਚ ਨਲੇਰ ਮੰਗਾਵਹੁ। ਸਭਿ ਸੰਗਤਿ ਕੋ ਨਿਕਟਿ ਬਿਠਾਵਹੁ। ਭਾਰੀ ਗੁਰ ਬਿਦਤਹਿ ਜਗ ਮਾਂਹੀ। ਜਿਸ ਤੇ [illegible]ਤੀ ਗੁਰ ਦੁਰ[2] ਜਾਂਹੀ ॥ ੨੫ ॥ ਸਿੱਖ ਹਜ਼ਾਰਹੁੰ, ਲਾਖਹੁੰ, ਕੋਟ। ਉਧਰਹਿੰਗੇ ਜਿਸ ਕੀ ਲੈ ਓਟ। ਧਰਹਿੰ ਧਰਾ ਸਮ ਧੀਰਜ ਭਾਰੀ। ਸਸਿ[3] ਸੂਰਜ ਸਮ ਪਰਉਪਕਾਰੀ ॥੨੬॥ ਸਿੱਖੀ ਦਿਢ ਐਸੀ ਜਗ ਕਰੈਂ। ਜੋ ਬੇਮੁਖ ਸਭਿ ਪੈਰੀ ਪਰੈਂ। ਮਹਾਂ ਪ੍ਰਤਾਪ ਸਭਿਨਿ ਪਰ ਛਾਵੈ।ਕੁਛ ਤੇ ਕੁਛ ਕਰਿ ਕੈ ਦਿਖਰਾਵੈ' ॥ ੨੭ ॥ ਸੁਨਿ ਸ਼੍ਰੀ ਮੁਖ ਤੇ ਬਚਨ ਸੁਹਾਏ। ਸੁਨਤਿ ਸਿ ਸਗਰੇ ਸੀਸ ਨਿਵਾਏ। ਧਾਇ ਗਯੋ ਆਨਜੋ ਤਤਕਾਲਾ।ਪੈਸੇ ਪੰਚ ਨਰੇਲ ਬਿਸਾਲਾ ॥ ੨੮ ॥ ਕੰਚਨ ਥਾਰ ਬਿਖੈ ਧਰਿ ਦੀਨਿ। ਚੰਦਨ ਪੁਸ਼ਪ ਧੂਪ ਫੁਭ ਕੀਨਿ। ਸੰਗਤਿ ਸਗਰੀ ਨਿਕਟਿ ਬੁਲਾਈ। ਜਿਸ ਮਹਿੰ ਸਜਾਨੇ ਸਿਖ ਸਮੁਦਾਈ ॥ ੨੯ ॥ ਹਾਥਨਿ ਜੋਰਿ ਨਾਥ ਗੁਰ ਆਗੇ। ਨਮੋ ਕਰਹਿ ਕੋ ਚਰਨੀ ਲਾਗੇ। ਘ੍ਰਿਤ ਕੀ ਜ਼ਰਹਿ ਮਸਾਲ ਅਗਾਰੀ। ਅਪਰ ਸੁਗੰਧਨਿ ਬਹੁ ਮਹਿਕਾਰੀ ॥ ੩੦ ॥ ਸਭਾ ਲਗਾਇ ਜਥੋਚਿਤ ਸਾਰੇ[4]।ਬੈਠੇ ਚਹੁੰਦਿਸ਼ਿ ਗੁਰ ਪਰਵਾਰੇ। ਧਰੇ ਮੌਨ ਸਭਿ ਹੇਰਨਿ ਕਰੈਂ। ਸਨੈ ਸਨੈ ਗੁਰ ਸਿਮਰਨਿ ਧਰੈਂ॥ ੩੧ ॥ਸ਼੍ਰੀ ਹਰਿਕ੍ਰਿਸ਼ਨ ਦਰਸ ਕਹੁ ਦਾਨ।ਦੀਨਹੁ,ਕੀਨਿ ਜਨਨ[5] ਕਲਜਾਨ। ਭਜਜੋ ਪ੍ਰਮੇਕ ਤਰੇ ਗੁਰ ਭਏ। ਕੁਸ਼ ਕੋ ਆਸ ਤਰਨ ਥਿਰ ਥਿਏ ॥ ੩੨ ॥ ਕੰਚਨ ਥਾਰ ਨਿਕਟਿ ਕਰਿਵਾਯੋ। ਦੇਖਿ ਦਾਹਿਨੋ ਹਾਥ ਉਠਾਯੋ । ਮ੍ਰਿਦੁਲ ਮਨਿੰਦ ਕਮਲ ਕੋ ਜੋਇ । ਪੂਰਨ ਕਰਨੋ ਪਿਖਹਿੰ ਗਨ ਸੋਇ ॥ ੩੩ ॥ ਪੈਸੇ ਪੰਚ ਉਠਾਵਨਿ ਕਰੇ । ਸ਼੍ਰੀ ਫਲ ਸਾਥ

[1]ਕਿਸੇ ਦੇ। [2]ਦੂਰ। [3]ਚੰਦ। [4]ਜਿਵੇਂ ਉਚਿਤ ਸੀ ਭਾਵ ਆਪੇ ਆਪਣੇ ਟਿਕਾਣੇ। [5]ਦਾਸਾਂ ਦੀ।

ਹਾਥ ਮਹੁ ਧਰੇ। ਕੀਨਿ ਮੰਛਲਾਕ੍ਰਿਤ ਤੂੰ ਬਾਰੀ[1]। ਧਰਨੈ ਸੁ ਧਯਾਨ ਪ੍ਰਕ੍ਰਮਾ ਧਾਰੀ[2]॥ ੬੪॥ ਲੈਪਨ ਕਰੀ ਭੂਮ ਸਹਿ ਪਾਵਨਾਨਿਜ ਕਰ ਤੇ ਭਹਿ ਕਰਿ ਟਿਕਾਵਨਿ। ਹਾਥ ਜੋਰਿ ਪੁਨ ਬੰਦਨ ਠਾਨੀ। ਨੈਤ੍ਰ ਉਘਾਰਿ ਕਹੀ ਮੁਖ ਬਾਨੀ॥ ੬੫॥ 'ਬਾਬਾ ਬਸਹਿ ਜਿ ਗ੍ਰਾਮ ਬਕਾਲੇ। ਬਨਿ ਗੁਰ, ਸੰਗਤਿ ਸਕਲ ਸਮਾਲੇ[3]'। ਇਮ ਸੁਨਾਇ ਸੰਛਿਹਿਨਿ ਸੋਂ ਕਹਨੈ। ਸਿੱਖਨਿ ਉਚ ਨਿਸ਼ਚੈ ਭਖਿ ਲਹਨੈ॥ ੬੬॥—ਨਹੀਂ ਨਾਮ ਲੀਨਸਿ ਭਿਸ ਬੇਰਾ।—ਭਖੈ ਲਖਨੈ ਸੰਛਿ—ਗੁਰੂ ਬਡੇਰਾ। ਬਿਦਭਹਿ ਆਪ ਛਪਨੈ ਨਹਿੰ ਰਹੈ—। ਇਮ ਬਿਚਾਰ ਕਰਿ ਕੋਇ ਨ ਕਹੈ॥ ੬੭॥ ਸੰਛਿ ਕੀ ਇੱਛਾ ਪੂਰਨ ਕਰੀ। ਗੁਰੂ ਨਿਵਾਇ ਨੰਮ੍ਰਤਾ ਧਰੀ। ਨਮੈ ਕਰਹਿੰ ਸੰਛਿ ਆਦਿ ਮਸੰਦ। ਧਰੈ ਸ਼ੀਕ ਉਰ ਅਧਿਕ ਅਨੰਦ॥ ੬੮॥ ਕਰਨੈ ਹੁਕਮ ਸਤਿਗੁਰ ਢਿਗ ਦਾਸਾਂ[4] ਅੰਖਿ ਸੈਗਤਿ ਕੀ ਪੂਰਨ ਆਸ। ਕਹੋ ਸਛਿਨਿ ਸੋਂ ਪੋਰ ਅਗਾਰੀ। ਥਿਰਹੁ ਕਰਹੁ ਸੰਛਿਨਾਮ ਉਚਾਰੀ॥ ੬੯॥ ਪਠਹਿੰ ਸੁਨਹਿੰ ਇੱਕ ਚਿਤ ਗੁਰ ਬਾਨੀ। ਜਾਗ੍ਰਨਿ ਕਰਹਿੰ ਹੋਇ ਸਾਵਧਾਨੀ। ਲੈਹੁ ਬੁਲਾਇ ਰਬਾਬੀ ਸੋਇ। ਕਰਹਿੰ ਸ੍ਰੇਮ ਕੀਰਤਨ ਸੋਇ॥ ੭੦॥ ਬਿਨਾ ਭਜਨ ਕਾਰੇਹੈ ਸੰਛਿਨਾਮ। ਨਹਿੰ ਕਿ ਬੋਲਹਿੰ ਥਿਰਹਿ ਸੁ ਧਾਮ। ਅਧਿ ਹਮ ਕਰਹਿੰ ਪ੍ਰਲੋਕ ਪਧਾਨਾ ਬਨਹੀਂ ਇਕੋਕੀ ਨਿਸ ਅਸਥਾਨਾ[5]॥ ੭੧॥ ਸੁਨਿ ਗੁਰ ਹੁਕਮ ਸਭਾ ਸੰਛਿ ਸੋਇਉਠਿ ਉਠਿ ਹਾਥ ਜੋਰਿ ਅਰਿ ਦੀਬਾਨਮੈ ਕਰਹਿੰ ਦਰਸ਼ਨ ਕੋ ਦੀਖਿ

[1]ਹੱਥ ਲੋਕਾਕਾਰ ਤਿੰਨ ਵਾਰੀ ਕੀਤਾ। [2]ਫਾਵ ਧਿਆਨ ਵਿੱਚ ਪ੍ਰਕ੍ਰਮਾ ਕੀਤੀ।

[3]ਇਹ ਖਿਆਲ ਕਰਨਾ ਕਿ 'ਗੁਰੂ ਹਰਿ ਕ੍ਰਿਸ਼ਨ ਜੀ ਨੇ ਜੋ ਵਾਕ ਕਹੇ ਸਨ ਉਹ ਅਨਿਸ਼ਚਿਤ ਸਨ, ਸਾਫ ਨਾਮ ਕਿਉਂ ਨਾ ਕਿਹਾ' ਠੀਕ ਨਹੀਂ। ਬਕਾਲੇ ਵਿੱਚ ਭਦੋਂ ਕੋਈ ਹੋਰ ਸੋਢੀ ਨਹੀਂ ਸਨ ਰਹਿੰਦੇ, ਅਰ ਕੋਈ ਐਸਾ ਸਨਬੰਧੀ ਗੁਰੂ ਹਰਿਕ੍ਰਿਸ਼ਨ ਜੀ ਦਾ ਨਹੀਂ ਸੀ ਰਹਿੰਦਾ ਜੋ ਲਿਖਤੇ ਵਿੱਚ ਉਨ੍ਹਾਂ ਦਾ ਬਾਬਾ ਆ ਦੁੱਜੋ।ਦਿਕੋ ਸ਼੍ਰੀ ਗੁਰੂ ਤੇਗ ਬਹਾਦਰ ਜੀ ਉਨ੍ਹਾਂ ਦੇ ਬਾਬੇ ਸ਼੍ਰੀ ਗੁਰਦਿੱਤਾ ਜੀ ਦੇ ਭਿਰਾਉ ਵਸਦੇ ਸਨ। ਸਾਕ ਵਿੱਚ ਵੱਡੇ ਤੇ ਐਰੀਂ ਗੁਰੂ ਬਣਕੇ ਤੇ ਭੋਵੇਂ ਗੁਰਾਂਦੇ ਬਖਸ਼ੇ ਹੋਏ ਰੁਤ ਪਦ ਦੇ ਮਾਲਿਕ ਹੋਣ ਦੇ ਕਰ ਨਾਲ ਵਰੇ ਹੋਏ ਹੋਣ ਕਰਕੇ ਉਨ੍ਹਾਂ ਨੇ ਅਦਬ ਨਾਲ 'ਬਾਬਾ ਬਕਾਲੇ' ਕਿਹਾ ਹੈ। ਇਹ ਵਾਕ ਸੁਣਕੇ ੨੨ ਮੰਜੀਆਂ ਲਾਕੇ ਸੋਢੀ ਉਥੇ ਕਰਤਾਰਪੁਰ ਕੋਠੇ ਆਦਿ ਥਾਵਾਂ ਤੋਂ ਮਗਰੋਂ ਜਾ ਬੈਠੇ ਸਨ। ਜਿਸ ਵੇਲੇ ਆਪ ਨੇ ਵਾਕ ਕਹੇ ਸਨ, ਉਸ ਵੇਲੇ ਉਥੇ ਸਿਰਫ ਸ਼੍ਰੀ ਗੁਰੂ ਤੇਗਬਹਾਦਰ ਜੀ ਉਨ੍ਹਾਂ ਤੋਂ ਬਾਬਾ ਕਹਿਲਵਾਉਣ ਦੇ ਅਧਿਕਾਰੀ ਵੱਸਦੇ ਸਨ, ਹੋਰ ਕੋਈ ਸੋਢੀ ਐਸਾ ਨਹੀਂ ਸੀ ਵਸਦਾ ਜੋ ਉਨ੍ਹਾਂ ਦਾ ਬਾਬਾ ਕਹਿਲਾ ਸਕੇ। ਸੋ ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਵਾਕ ਅਨਿਸ਼ਚਿਤ ਨਹੀਂ ਸਨ।

ਜਿਨ ਕੋ ਮਸਤਕ ਭਾਗ ਵਿਸ਼ੇਖ॥੪੨॥ਅਪਰ ਕਾਮਨਾ ਜੋ ਜੋ ਧਰੀ॥ਪੂਰਨ ਕੀਨਿ ਗੁਰੂ ਤਿਸ ਘਰੀ॥ਅਧਿਕ ਪ੍ਰੇਮ ਜੁਤਿ ਬਿਛੁਰੇ ਗੁਰ ਤੇ॥ਸ਼ੋਕ ਬਿਅਕਲ ਦੀਨ[1] ਬਚ ਉਰ ਤੇ॥੪੩॥ ਸਿਖ ਸਮੁਦਾਇ ਪੌਰ ਪਰ ਫਿਰੈਂ। ਸੱਭਿਨਾਮ ਕੋ ਸਿਮਰਨਿ ਕਰੈਂ। ਲਗੇ ਰਬਾਬੀ ਕਿਰਤਨ ਕਰਿਬੇ। ਜਿਹ ਸੁਨਿਬੇ ਸਭਿ ਕਲਮਲ ਹਰਿਬੇ॥ ੪੪॥ ਇਤਿ ਸ੍ਰੀ ੬ ਪ੍ਰਤਾਪ ਸੂਰਜ ਗ੍ਰੰਥੇ ਦਸਮਿ ਰਾਸੌ 'ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਕੂਰਮ ਅਸਪਤਿ' ਪ੍ਰਸੰਗ ਕਥਨ ਨਾਮ ਦੋਇ ਪੰਚਾਸ਼ੀ ਅੰਸੂ॥ ੫੨॥

੫੩. [ਸੱਚਖੰਡ ਪਯਾਨ]।

ਦੋਹਰਾ॥ ਇਸ ਕ੍ਰਿਤ ਕੋ ਕਰਤੇ ਗੁਰੂ ਕਹਨਿ ਸੁਨਨਿ ਬਿਸਤਾਰ। ਬੀਤ ਗਈ ਅਧ ਜਾਮਨੀ ਚਹੈਂ ਪ੍ਰਲੋਕ ਪਧਾਰਿ॥ ੧॥ ਚੌਪਈ॥ ਅੰਤ ਸਮਾ ਲਖਿ ਜਨਨੀ[2] ਆਈ। ਦੇਖਤਿ ਪੁੱਤ੍ਰ ਗਾਤ[3] ਮੁਰਝਾਈ। ਅੱਸ਼੍ਰੂ ਬਿਲੋਚਨਿ ਤੇ ਬਹੁ ਡਾਰਹਿ। ਸੰਕਟ ਸ਼ੋਕ ਰਿਦੈ ਬਹੁ ਧਾਰਹਿ॥੨॥ ਸਰਬੱ ਪ੍ਰਕਾਰ ਗੁਰੂ ਸਮਰੱਥ। ਲਘੁ ਦੀਰਘ ਟੇਕਹਿ ਪਦ ਮੱਥ॥ਅੰਤਰਜਾਮੀ ਸਭਿ ਮਨ ਕੋਰੇ। ਬਛ ਤੇ ਲਘੁ,ਲਘੁ ਕਰਹਿ ਬਛੇਰੇ॥੩॥ਤਜਾਗਨਿ ਧਰਬੋ ਕਰਨਿ ਸਰੀਰ[4]। ਜਿਨ ਕੋ ਹੈ ਅਧੀਨ ਉਰ ਧੀਰ॥ਮਹਿਮਾ ਸੁਤ ਕੀ ਜਾਨਤਿ ਸਾਰੀ॥ਕਸ਼ਾਤਾ ਦੋਸ਼ ਕਾਲ ਕੀ ਭਾਰੀ॥ ੪॥ ਭੂਤ ਭਵਿੱਖਨਤ ਮਹਿ ਗਤਿ ਹੋਇ। ਸਗਰੀ ਜਾਨਤਿ ਹੈ ਮਨ ਸੋਇ। ਨਿਤ ਸਰਬੱਗ ਸ਼ਕਤਿ ਮਹਿ ਭਾਰੀ। ਜਿਨ ਕੀਰਤਿ ਜਗ ਬਹੁ ਬਿਸਤਾਰੀ॥ ੫॥ ਨਿਕਟਿ ਬੈਠਿ ਮੁਖ ਕਮਲ ਬਿਲੋਕਾ। ਸਦਾ ਪ੍ਰਫੁੱਲਜਤਿ ਕਬਹੁੰ ਨ ਸ਼ੋਕਾ। ਭਈ ਦੀਨ ਮੁਖ ਬੋਲੀ ਬਾਨੀ। 'ਸੁਨਹੁ ਪੁੱਤ੍ਰ! ਤੁਮ ਗੁਨ ਗਨ ਖਾਨੀ॥ ੬॥ ਕਹੌਂ ਕਹਾ ਮੈਂ ਬਾਤ ਬਨਾਈ?। ਆਗੇ ਕਹੀ ਸੁ ਆਪ ਹਟਾਈ। ਗੁਰਤਾ ਆਦਿਕ ਦੈਬੋ ਕਾਰ। ਕਰੀ ਸਰਬ ਹੀ ਭਲੇ ਸੁਧਾਰਿ॥੭॥ਮੈਂ ਨਿਸ਼ਪੁੱਤ੍ਰਾ[5] ਹੌ ਕਿਮ ਜੀਵੌਂ। ਤੁਮਹਿ ਬਿਲੋਕੇ ਆਨੰਦ ਥੀਵੌਂ। ਪਤਿ[6] ਪਾਛੇ ਕੁਛ ਸ਼ੋਕ ਨ ਕੀਨਿ।ਹਰਖੀ ਪਿਖਿ ਗੁਰਤਾ ਤੁਮ ਲੀਨਿ॥ ੮॥ ਆਪ ਕਰਹੁ ਪਰਲੋਕ ਪਧਾਨਾ। ਮੈਂ ਝੁਰਤਿ ਕਰਿ ਸ਼ੋਕ ਮਹਾਨਾ। ਬਡੇ ਭਾਗ ਸਤਿਗੁਰ ਘਰ ਆਈ। ਤੁਮ ਜਨਮੇ ਅਤਿ ਭਈ ਬਧਾਈ॥੯॥ ਅਬਿ ਡੂਬੌਂ ਦੁਖ ਸਿੰਧੁ ਮਝਾਰੇ।ਕੌਣ ਕੇਵਟ ਹੁਇ ਪਾਰ ਉਤਾਰੇ। ਤੁਮ ਬਿਨ ਦੇਖੇ ਜਿਯੌਂ ਨ ਕੈਸੇ। ਜਲ ਤੇ ਬਿਛੁਰੀ ਮਛਰੀ ਜੈਸੇ'॥ ੧੦॥ ਇੱਤਜਾਦਿਕ ਮਾਤਾ ਬਚ ਕਹੇ। ਜਿਸ ਕੇ ਸੁਨਤਿ ਦਾਸ

[1]ਨਿਮਾਣੇ। ਉਦਾਸ। [2]ਮਾਤਾ। [3]ਸਰੀਰ। [4]ਸਰੀਰ ਦਾ ਧਾਰਨ ਕਰਨਾ ਯਾ ਤਿਆਗਣ ਕਰਨਾ। [5]ਪੁਤ੍ਰ ਰਹਿਤ। [6]ਭਾਵ ਸ਼੍ਰੀ ਗੁਰੂ ਅਰਿਜਨ ਜੀ ਦੇ।

ਦੁਖ ਲਹੋ।ਸ਼੍ਰੀ ਹਰਿ ਕ੍ਰਿਸ਼ਨ ਬਿਲੋਕਿ ਦੁਖਾਰੀ। ਬਹੁ ਪ੍ਰਕਾਰ ਕਰਿ ਧੀਰ ਉਚਾਰੀ॥੧੧॥'ਤਨ ਜਾਨਹੁ ਸਭਿ ਬਿਨਸਨ ਹਾਰੋ।ਇਸ ਤੇ ਕਨੈਂ ਅਭਿਕੈ ਦੁਖ ਧਾਰੇ। ਰਹੀ ਕਿਤਿਕ ਥਾਕੀ ਬਧ[1]ਤੇਰੀ ?। ਛਨ ਭਜਿ ਪਹੁੰਚਹਿੰ ਸੁਖ ਬਹੁ ਹੇਰੀ ॥ ੧੨ ॥ ਜਨਮ ਮਰਨ ਦੁਖ ਲੇਸ਼ ਨ ਜਹਾਂ। ਮਮ ਪਿਤ ਨਿਕਟਿ ਪਹੁਚਹਿੰ ਤਹਾਂ'। ਇਮ ਕਹਿ ਮਾਯਾ ਮੋਹ ਮਿਟਾਯਹੁ। ਜਨਨੀ ਮਨ ਮਹਿੰ ਗਯਾਨ ਉਪਾਯਹੁ ॥੧੩॥ ਭਈ ਮਗਨ ਕੁਛ ਆਇ ਨ ਬਾਨੀ॥ ਲਖਿ ਸੁਤ ਮਹਿਮਾ ਮਹਾਂ ਮਹਾਨੀ। ਅਰਧ ਰਾਤਿ ਉਪਰ ਇਕ ਘਰੀ । ਚਢਨਿ ਹੇਤੁ ਗੁਰ ਭਨਾਰੀ ਕਰੀ॥੧੪॥ ਕਿਤਿਕ ਦਾਸ ਚਿਰ ਮਾਤ ਨਿਹਾਰਹਿੰ। ਝੁਕਨਿ ਹੋਇ ਸਥਿਰਤਾ ਧਾਰਹਿੰ। ਬੋਲਤਿ ਕੋਮਲ ਬਾਕ ਸੁਹਾਏ। ਸ਼੍ਰੀ ਮੁਖ ਪਰ ਕਰ ਸੋਂ ਪਟ[2] ਪਾਏ ॥ ੧੫ ॥ ਲਿਯੋ ਅਛਾਦਿ, ਛਿਨਕ ਮਹਿੰ ਪਯਾਨੋ।ਸ਼੍ਰੀ ਹਰਿਕ੍ਰਿਸ਼ਨ ਸੁ ਕ੍ਰਿਸ਼ਨ ਸਮਾਨੇ। ਬ੍ਰਹਮਾਦਿਕ ਨਾਰਦ ਮੁਨਿ ਸਾਥ। ਸਕਲ ਦੇਵ ਯੁਤਿ ਦੇਵਨਨਾਥ[3] ॥ ੧੬ ॥ ਗੁਰ ਆਗਵਨ ਜਾਨਿ ਸਭਿ ਆਏ। ਬਾਦਤਿ ਦੁੰਦਿਭ[4] ਆਦਿ ਬਜਾਏ। ਪੁਸ਼ਪਨਿ ਮਾਲ ਬਿਸਾਲ ਅਨੰਦਤਿ। ਧੂਪ ਧੁਖਾਵਤਿ ਗੁਰ ਕੋ ਬੰਦਤਿ ॥ ੧੭ ॥ ਅਨਿਕ ਪ੍ਰਕਾਰਨ ਕੋ ਉਛਸਾਹੁ। ਰਚਹਿੰ ਦੇਵ ਮਿਲਿ ਆਪਸ ਮਾਂਹੁ।ਚਢਿ ਬਿਬਾਨ ਪਰ ਗੁਰੂ ਪਯਾਨੇ। ਮਲੀਅਨਿ ਮੁਕਤਾ[5] ਗਨ ਲਰਕਾਨੇ ॥੧੯॥ ਦੇਵਬਧੂ[6]ਨਾਚਤਿ ਅਗਵਾਈ। ਚਲੇ ਜਾਤਿ ਹੈ ਅਨਿਕ ਬਧਾਈ। ਕਿੰਨਰ ਗੰਧ੍ਰਬ ਮਿਲਿ ਸਮੁਦਾਯਾ। ਸਭਿਹਿਨਿ ਮਹਿੰ ਅਨੰਦ ਬਡ ਛਾਯਾ ॥ ੧੯ ॥ ਪਹੁੰਚੇ ਪ੍ਰਭੂ ਬੈਕੁੰਠ ਸਥਾਨ। ਅਤਿ ਅਨੰਦ ਮਹਿੰ ਗੁਰ ਭਗਵਾਨ। ਸੁਰ ਸਭਿ ਨਿਜ ਨਿਜ ਥਾਨ ਸਿਧਾਏ। ਕੀਰਤਿ ਕਰਤਿ ਗੁਰਨਿ ਕੀ ਜਾਏ ॥ ੨੦ ॥ ਜਥਿ ਤਨ ਭਨਾਗਨੇ ਜਨਨੀ ਜਾਨਾ। ਦਾਸਨਿ ਸੋਂ ਭਖਿ ਥਾਕ ਥਖਾਨਾ'ਦੇਖਹੁ ਸਤਿਗੁਰ ਕੀ ਅਬਿ ਦੇਹਿ। ਪ੍ਰਾਨ ਨਹੀਂ ਜਾਨੇ ਮਨ ਏਹ' ॥ ੨੧ ॥ ਭਾਖ ਉਘਾਰਿ ਮੁਖ ਦਾਸ ਨਿਹਾਰਾ।ਜਥਾ ਪ੍ਰਫੁੱਲਿਤ ਕਮਲ ਉਦਾਰਾ।ਮ੍ਰਿਤਕ ਚਿੰਨ, ਇਕ ਪ੍ਰਾਣ ਨ ਆਵਤਿ। ਅਪਰ ਪ੍ਰਭਾ ਤਿਮ ਹੀ ਦ੍ਰਿਸ਼ਟਾਵਤਿ ॥੨੨॥ ਬਹੁਰੋ ਬਦਨ ਅਛਾਦਨਿ ਕਰਨੈਂ'। ਸਭਿ ਕੋ ਦ੍ਰਿਗ ਪੂਰਨ ਜਲ ਢਰਨੈ। ਰੁਦਿਤਿ ਭਏ ਜਾਬ ਅੰਤਰ ਸਾਰੇ। ਬਹਿਰ ਪੈਰ ਪਰ ਸੁਨੀ ਪੁਕਾਰੇ ॥੨੩॥ ਜਾਨਨੈ ਸਭਿਨਿ ਸਮਾਵਤਿ ਭਏ। ਅਪੀਨ ਪੁਰੀ ਕੋ ਪ੍ਰਾਪਤ ਥਏ

[1]ਆਯੂ। [2]ਕਪੜ। [3]ਇੰਦ੍ਰ। [4]ਵਾਜੇ ਧੌਸੇ। [5]ਮੰਡੀ। [6]ਅਪਸਰਾ। [7]ਢੱਕ ਦਿੱਤਾ।

ਸਿਮਰਤਿ ਸੱਤਿਨਾਮ ਸਹਿ ਸ਼ੋਕਾ। ਹੁਤੇ ਪੌਰ ਪਰ ਜੋਤਿਕ ਲੋਕਾ ॥੨੪॥
ਸੁਨਿ ਜੈਸਿੰਘ ਕੋ ਦੂਤ ਸਿਧਾਰਜੋ। ਜਾਇ ਪਾਸ ਤਿਸ ਭੇਵ ਉਚਾਰਜੋ।ਨ੍ਰਿਪ
ਸੁਨਿ ਸ਼ੋਕ ਬਿਸਾਲ ਉਪਾਯੋ। ਸਿਮਰਿ ਸਿਮਰਿ ਗੁਰ ਗੁਨ ਪਛੁਤਾਯੋ ॥
੨੫॥ਸ਼ਾਹੁ ਨਿਕਟਿ ਸੁਧਿਤਬਿ ਪਹੁੰਚਾਈ।'ਜਾਮ ਜਾਮਨੀ ਭੀਨ ਬਿਤਾਈ'।
ਸੁਨਿ ਕੈ ਸੁਧਿ ਤਰੀਦ ਪੁਨ ਕਰੀ। 'ਮੈਂ ਆਵੌਂ ਚਲਿ ਕਰਿ ਜਿਸ ਘਰੀ
॥ ੨੬ ॥ ਤਬਿ ਕਰਨੋ ਸਸਕਾਰ ਸਰੀਰ। ਬਾਲ ਗੁਰੂ ਹਰਿਕ੍ਰਿਸ਼ਨ ਸਧੀਰ'।
ਨ੍ਰਿਪ ਕੋ ਆਨਿ ਸਕਲ ਸਮੁਝਾਈ। 'ਸ਼ਾਹੁ ਆਪ ਸੋਂ ਇਮ ਫੁਰਮਾਈ'
॥ ੨੭ ॥ ਸੁਨਿ ਜੈ ਸਿੰਘ ਗਯੋ ਤਤਕਾਲ। ਅੰਮ੍ਰਿਤ ਵੇਲਾ ਹੁਤੋ ਬਿਸਾਲ।
ਜਾਇ ਪੌਰ ਪਰ ਬੈਠਨੋ ਸੋਇ। ਆਇ ਅਪਰ ਬੈਠਹਿੰ ਸਭਿ ਕੋਇ
॥੨੮॥ ਭਈ ਪ੍ਰਭਾਤਿ ਸੁਨਜੋਂ ਪੁਰਿ ਸਾਰੇ। ਸਿਖ ਸੰਗਤਿ ਭਾ ਮੇਲ ਉਦਾਰੇ।
ਵੰਦਨ ਲੈ ਲੈ ਪਹੁੰਚੇ ਕੋਇ। ਤਿਲ ਅਰੁ ਘ੍ਰਿੱਤ ਘਨੋ ਲੈ ਸੋਇ ॥ ੨੯ ॥
ਅਨਿਕ ਸੁਰੀਧਨਿ ਲਜਾਵਨਿ ਕਰੈਂ।ਸ਼ੋਕ ਬਿਸਾਲ ਸਿੱਖਨ ਬਹੁ ਧਰੈਂ।ਭਈ
ਭੀਰ ਨਰ ਮਿਲੇ ਹਜ਼ਾਰੋਂ। ਸੁਨਿ ਸੁਧਿ ਚਲੇ ਆਇ ਦੁਖ ਧਾਰੇ ॥ ੩੦ ॥
ਬੈਠਹਿੰ ਸਿਮਰਹਿੰ ਗੁਰ ਗੁਨ ਘਨੇ। 'ਕਸ਼ਟ ਅਨਿਕ ਦਰਸ਼ਨ ਤੇ ਹਨੇ।
ਜਬਿ ਕੋ ਪੁਰਿ ਮਹਿੰ ਭਏ ਪ੍ਰਵੇਸ਼। ਤਬਿ ਤੇ ਨਾਸ਼ੇ ਰੋਗ ਅਸ਼ੇਸ਼' ॥ ੩੧ ॥
ਜੈਪੁਰਿਨਾਥ ਆਦਿ ਸਭਿ ਕਹੈਂ। 'ਸਰਬ ਕਲਾ ਸਮਰਥ ਪ੍ਰਭੁ ਲਹੈਂ'।
ਕੋ ਚਿਤ ਰਾਮਰਾਇ ਕੋ ਨਿੰਦਹਿੰ।'ਅਭਸਰ ਧਰਤਾ ਬਹੁ' ਉਰ ਬਿੰਦਹਿੰ' ॥
੩੨ ॥ 'ਸ਼ਾਹੁ ਨਿਕਟਿ ਕਹਿ ਪ੍ਰਥਮ ਹਕਾਰੇ। ਪੁਰਿ ਪ੍ਰਵਿਸ਼ੇ ਪਿਖਿ ਸ੍ਰਾਪ
ਉਚਾਰੇ। ਇਨਹੁੰ ਨ ਚਹਜੋ ਸ਼ਾਹੁ ਸੋਂ ਮੇਲਾ। ਦਰਸ਼ਨ ਦੀਨਿ ਨ ਲੀਨਿ
ਸੁਹੇਲਾ" ॥ ੩੩ ॥ ਕਹੋ ਪਿਤਾ ਕੇ ਮਹਿ ਇਹ ਰਹੇ। ਦੇਨੀ ਕਰਾਮਾਤ ਨਹਿੰ
ਚਹੇ। ਧੰਨ ਗੁਰੂ ਹਰਿਕ੍ਰਿਸ਼ਨ ਮਹਾਨੇ। ਧੀਰ ਗੰਭੀਰ ਅਭੀਰ ਸੁਜਾਨੇ ॥
੩੪ ॥ ਨਿਜ ਪ੍ਰਣ ਤੇ ਨਹਿੰ ਚਲੈ[1] ਗੁਸਾਈਂ। ਨਹਿੰ ਮਿਲਿਬੇ ਕੀ ਲਖੀ
ਬਡਾਈ। ਧਨ ਪੂਜਾ ਕੀ ਚਾਹ ਨ ਕੋਈ। ਸਦਾ ਸਹਾਇਕ ਦਾਸਨਿ ਹੋਈ'
॥ ੩੫ ॥ ਇੱਤਆਦਿਕ ਗੁਨ ਬਰਨਨ ਕਰੈਂ। ਸ਼ੀਲ ਸਰੂਪ ਮ੍ਰਿਦੁਲ ਸ਼ੁਭ
ਧਰੈਂ। ਭਈ ਪੌਰ ਆਗੇ ਬਹੁ ਭੀਰ। ਭਜਹਿੰ ਬਿਲੋਚਨ ਤੇ ਸਿਖ ਨੀਰ ॥
੩੬॥ ਅੰਤਰ ਦਾਸੀ ਦਾਸ ਘਨੇਰੇ। ਰੋਦਤਿ ਉਪਜਜੋ ਸ਼ੋਕ ਬਡੇਰੇ।ਸੁਤ
ਕੋ[2] ਸਿਮਰਿ ਸਿਮਰਿ ਗੁਨ ਭਾਰੀ। ਦੁਖੀ ਹੋਤਿ ਅਤਿਸ਼ੈ ਮਹਿਤਾਰੀ॥੩੭॥

[1]ਸਮਥਦੇ ਹਨ। [2]ਜਾ ਦਰਸ਼ਨ ਕੀਤਾ ਜਾ ਸੁਹਣਾ ਦਰਸ਼ਨ ਦਿੱਤਾ। [3]ਹਦੇ। [4]ਪਾ—ਕੋ।

ਤਮਾਰੀ ਕਰਨਿ ਲਗੇ ਸਸਕਾਰਨਿ।ਨਿਕਟਿ ਸਥਲਸ਼ਭਕਰਜੋ ਨਿਹਾਰਨਿ। ਸਕਲ ਸਮਿੱਗ੍ਰੀ ਲੈ ਪਹੁੰਚਾਈ। ਸ਼ਾਹੁ ਪ੍ਰਤੀਖਤਿ ਜੈਪੁਰਿ ਰਾਈ[1] ॥ ੬੮॥ ਇਤਨੇ ਮਹਿੰ ਇਕ ਨਰ ਭਹਿੰ ਆਯੋ। ਨ੍ਰਿਪ ਸੋਂ ਸਕਲ ਬ੍ਰਿਤੰਤ ਸੁਨਾਯੋ ।ਆਵਤਿ ਸ਼ਾਹੁ ਦੇਰ ਨਹਿੰ ਕੋਈ।ਅਸਵਾਰੀ ਢਿਗ ਪਹੁੰਚਨਿ ਹੋਈ[2]॥੬੯॥

ਇਤਿ ਸ਼੍ਰੀ ਸੂਰਜ ਪ੍ਰਤਾਪ ਸੂਰਜ ਗ੍ਰੰਥੇ ਰਤਨਾ ਕਾਸੀ ਪ੍ਰਥੀ ਚਰਿਤ੍ਰਿਕਠ ਪ੍ਰਥੰਕ ਕਥਨ' ਪ੍ਰਥਮ ਅਕਰਣੇ ਨਾਮ ਤੀਨ ਪੰਚਾਸਤੀ ਅੰਸੁ ॥੫੩॥

੫੪. [ਸ਼ਰੀਰ ਦਾ ਸਸਕਾਰ]।

ਦੋਹਰਾ ॥ ਸ਼ਾਹੁ ਸ਼ਨਾਨ ਪ੍ਰਭਾਤਿ ਕਰਿ ਪੋਸ਼ਿਸ਼ ਪਹਿਰਿ ਨਵੀਨ । ਪਿਖਿ ਚਲਨੋ ਚਿਤਵੈਸ਼ ਚਿਤ–ਦਰਸੋਂ ਗੁਰੁ ਪ੍ਰਬੀਨ ॥੧॥ਚੌਪਈ ॥ਜਿਯਤਿ ਮੋਲ ਨਹਿ ਮੋ ਸੰਗ ਕਰਨੋ। ਕਹਿ ਬਹੁ ਰਹਨੋ ਅਧਿਕ ਹਠ ਧਰਨੋ । ਅਬਿ ਸਰੂਪ ਮੈਂ ਦੇਖੋਂ ਜਾਈ।ਅਜ਼ਮਤ ਹੈ ਕਿ ਨਹੀਂ ਬਿਧਿ ਕਾਈ–॥੨॥ਏਵ ਬਿਚਾਰਤਿ ਤੁਰਨ ਆਯੋ।ਭੀਰ ਸੈਂਕਰੋ ਨਰ ਕੀ ਲਜਾਯੋ।ਹੇਰਨਿ ਹੇਤੁ ਹਜ਼ਾਰਹੁੰ ਆਵੈਂ। ਸ਼ਾਹੁ ਪਿਛਾਰੀ ਚਲਿ ਉਤਲਾਵੈਂ ॥ ੩ ॥ ਆਇ ਪੌਰ ਪਰ ਉਭਰਨੋ ਤਬਿਹੂੰ। ਦੇਖਤਿ ਉਠੇ ਆਦਿ ਨ੍ਰਿਪ ਸਭਿਹੂੰ । ਨੰਮ੍ਰਿ ਹੋਇ ਸਨਮਾਨ ਕਰੰਤੇ। ਭਈ ਭੀਰ ਬਹੁ ਕੌ ਹਟਕੰਤੇ ॥੪॥ ਜੈਸਿੰਘ ਸੰਗ ਬੁਝਿ ਥਿਰਤੰਤਾ।ਅੰਤਰ ਬਰਨੋ ਪਿਖਨਿ ਉਮਕੰਤਾ[3] । ਰਿਦੇ ਮਨੋਰਥ ਕੋ ਇਮ ਕਰਨੋ।–ਨਹਿੰ ਮਿਲਿਬੇ ਕੋ ਹਠ ਬਹੁ ਧਰਨੋ ॥੫॥ ਸਿੱਖਜਾ ਦੀਨਸਿ ਬਡੇ ਹਮਾਰੇ।ਸੋ ਹਮ ਨੇਮ ਨਿਬਾਹਨੋ ਸਾਰੇ।ਜੀਵਤਿ ਸ਼ਾਵਤ ਤਾਵਤ ਰਹਨੋ।ਅਬਿ ਸੋ ਮਿਟੈ ਦਰਸ ਕੋ ਲਹਨੋ॥੬॥ ਕਿਸ ਉਪਾਇ ਤੇ ਨੇਮ ਨ ਰਹੈ । ਪਿਤਾ ਸੀਖ ਕੋ ਜਿਸ ਬਿਧਿ ਕਹੈ। ਕਜ਼ਾ ਅਜ਼ਮਤ ਕੋ ਕਰਹਿੰ ਦਿਖਾਵਨਿ । ਦੇਖਿ ਲੇਉਂ ਮੈਂ ਦਰਸ਼ਨ ਪਾਵਨ[4]–॥ ੭ ॥ ਇਮ ਚਿਤਵਤਿ ਸਭਿ ਲੋਕ ਹਟਾਏ। ਏਕਲ ਪ੍ਰਵਿਸ਼ਨੋ ਅੰਤਰ ਜਾਏ । ਮਾਤ ਆਦਿ ਦਾਸੀ ਗਨ ਦਾਸ। ਤਤਛਿਨ ਪ੍ਰਵਿਸ਼ੇ ਅਪਰ ਅਵਾਸ[5] ॥ ੮ ॥ ਖਰੋ ਰਹਨੋ ਇਕ ਸੇਵਕ ਭੀਰ । ਝੁਸ਼ਨਿ[6] ਭਜਤਿ ਬਿਲੋਚਨ ਨੀਰ। ਨਹੀਂ ਹਟਾਇ ਸਕਹਿ ਭਬਿ ਕੋਇ।ਤੁਰਕੇਸ਼ੁਰ ਦਿੱਲੀਪਤਿ ਜੋਇ ॥ ੯ ॥ ਜਨਨੀ ਮਨ ਮਹਿੰ ਕੁਛਕ ਬਿਚਾਰੈ ।–ਨਹਿੰ ਸਮਰੱਥ ਭਈ ਹਟਕਾਰੈ। ਤਤਛਿਨ ਆਇ ਬਿਲੋਕਨਿ ਕਰੈ। ਬਸਤ੍ਰ ਅਛਾਦਤਿ ਤਨ ਪਰ ਪਰੈ–॥

---

[1]ਜੈਪੁਰ ਦਾ ਰਾਜਾ ਉਡੀਕਦਾ ਹੈ ਬਾਦਸ਼ਾਹ ਨੂੰ । [2]ਅਸਵਾਰੀ ਪਾਸ ਪਹੁੰਚੀ ਹੋਈ ਹੈ। [3]ਦੇਖਣ ਚਾਹੁੰਣ ਲੋਇਆ । [4]ਪਵਿੱਤ੍ਰ। [5]ਹੋਰ ਘਰ ਵਿਚ । [6]ਛੱਪ ।

੧੦ ॥ ਠਾਂਢੋ ਭਯੋ ਜਾਇ ਢਿਗ ਸ਼ਾਹੁ।–ਪਿਖੋਂ ਬਦਨ–ਇਮ ਨਹਿ ਮਨ ਮਾਂਹੁ। ਕਹਨੋ ਦਾਸ ਸੋਂ ਨਿਕਟਿ ਜਿ ਠਾਂਢੋ। 'ਬਸਤ੍ਰ ਟਾਰਿ ਇਨ ਕੋ ਮੁਖ ਕਾਢੋ ॥ ੧੧ ॥ ਮੁਝ ਕੋ ਦਰਸ਼ਨ ਦੇਹ ਕਰਾਈ। ਆਯਹੁ ਇਸ ਕਾਰਨ ਉਤਲਾਈ'। ਸੁਨਿ ਸੇਵਕ ਅਵਰੰਗ ਢਿਗ ਨ੍ਹੈ ਕੈ। ਬਸਤ੍ਰ ਗਹਨੋ ਕਰ, ਬੰਦਨ ਕੈ ਕੈ[1]॥੧੨॥ਜਬਿ ਉਚੋ ਕਰਿ ਲਗਨੋ ਦਿਖਾਵਨਿ।ਕਿਸਤੇ ਕਰਨੋ ਨ ਜਾਇ ਹਟਾਵਨਿ। ਜਬਿ ਨੌਰੰਗ ਤਿਤ ਦ੍ਰਿਸ਼ਟਿ ਲਗਾਈ।ਧਰਾ ਦਰਜ[2] ਦੀਰਘ ਲਖਿ ਪਾਈ ॥ ੧੩ ॥ ਸਤਿਗੁਰ ਦੇਹ ਨਹੀਂ ਦ੍ਰਿਸ਼ਟਾਵੈ। ਦੀਰ[3] ਦਰਜ ਮਹਿ ਦ੍ਰਿਸ਼ਟਿ ਚਲਾਵੈ।ਤਹਾਂ ਭਯਾਨਕ ਅਤਿ ਕੁਛ ਦੇਖਾ। ਦੇਖਤਿ ਉਪਜਨੋ ਕੰਪ ਵਿਸ਼ੇਖਾ ॥ ੧੪ ॥ ਦੰਤ ਗਏ ਮਿਲਿ ਕਹਨੋ ਨ ਜਾਈ। ਭਯੋ ਸਥੰਭ ਅਚਲ ਕੀ ਨਯਾਈ[4]। ਜੜ੍ਹੀ ਭੂਤ ਐਸੇ ਹੁਇ ਗਯੋ[5]। ਇੰਦ੍ਰੀ ਗਨ ਸਰੀਰ ਥਿਰ ਭਯੋ[6] ॥ ੧੫ ॥ ਆਇ ਘੁਮੇਰੀ ਗਿਰਿਬੇ ਚਾਹੀ। ਬਿਹ-ਬਲ ਹੋਤਿ ਜਾਤਿ ਸੁਧਿ ਨਾਂਹੀ। ਬਿਖਰੇ ਜਾਹਿਂ ਅੰਗ ਬਰਿਆਈ[7]। ਅਧਿਕ ਤ੍ਰਾਸ ਤੇ ਥਿਰਨੋ ਨ ਜਾਈ ॥ ੧੬ ॥ ਬਾਂਹੁ ਏਕ ਹੀ ਬਾਰ ਪਸਾਰੀ। ਠਿਕਟਿ ਦਾਸ ਗੁਰ, ਤਿਸ ਪਰ ਡਾਰੀ। ਪਰਨੋ ਭਾਰ ਛੁਟਨੋ ਪਟ ਕਰ ਤੇ। ਹੋਇ ਸ਼ਾਹੁ ਦਿਸ਼ ਗਿਰਤਿ ਸੰਭਰਤੇ[8] ॥ ੧੭ ॥ ਛਾਦਨੋ ਸਤਿਗੁਰ ਕੋ ਤਨ ਜਬੈ। ਭੈ ਬਿਨ ਹੋਤਿ ਭਯੋ ਕੁਛ ਤਬੈ।ਸੁਧਿ ਪ੍ਰਾਪਤਿ ਤੁਰਨ ਤਬਿ ਚਾਲਾ। ਨਿਕਸਨੋ ਵਹਿਰ ਜਹਾਂ ਨਰ ਜਾਲਾ ॥ ੧੮ ॥ ਜੋਸਿੰਘ ਮਿਲਨੋ ਅਗਾਊ ਹੋਇ। ਦੇਖਤਿ ਮੁਖ ਕੋ ਬਿਸਮਨੋ ਸੋਇ। ਅਧਿਕ ਅਧੀਰਜ ਦ੍ਰਿਗ ਜਲ ਚਾਲਾ। ਬੋਲਨੋ ਜਾਇ ਨਹੀਂ ਤਿਸ ਕਾਲਾ ॥ ੧੯ ॥ ਪਿਖਨੋ ਕਹਾਂ ਨਹਿ ਜਾਇ ਬਤਾਯਹੁ। ਛਰਤਿ ਰਿਦਾ ਬਿਹਬਲ ਦ੍ਰਿਸ਼ਟਾਯਹੁ। ਪੁਨ ਉਮਰਾਵ ਅਪਰ ਚਲਿ ਆਏ। ਤਿਨ ਕੰਧੇ ਪਰ ਹਾਥ ਟਿਕਾਏ ॥ ੨੦ ॥ ਕਰੀ ਹਕਾਰਨਿ ਸੁਖ ਅਸਵਾਰੀ। ਗਮਨਨੋ ਦੁਰਗ ਦਿਸ਼ਾ ਛਰ ਧਾਰੀ। ਨਹਿ ਕਿਸਹੂੰ ਸੋਂ ਕਛੂ ਜਨਾਈ। ਆਵਤਿ ਲਾਜ ਨ ਜਾਇ ਬਤਾਈ॥੨੧॥ਜਿਮ ਸੰਘਰ ਮਹਿ ਖੜਗ ਚਲੰਤੇ। ਸ਼ੂਲਤ ਨਿਕਸਤਿ ਅੰਗ ਕਟੰਤੇ। ਕਾਤੁਰ ਤ੍ਰਾਸ ਪਾਇ ਕਰਿ ਭਾਜੈ। ਨਹਿ ਨਿਜ ਦਸ਼ਾ ਕਹਤਿ ਜਿਮ ਲਾਜੈ ॥ ੨੨ ॥

[1]ਹੱਥ ਨਾਲ ਬਸਤ ਫੜਿਆ ਬੰਦਨਾਂ ਕਰਕੇ। [2]ਦਰਾੜ, ਮੋਰ। [3]ਡਾਢੀ। [4]ਬੰਨ੍ਹ ਕੇ ਰੁਕ ਗਿਆ ਜਿਵੇਂ ਪਰਬਤ। (ਅ) ਥੰਮੇ ਵਾਂਙੂ ਅਹਿਲ ਹੋਗਿਆ। [5]ਐਉਂ ਜੜ੍ਹ ਹੋਗਿਆ। [6]ਗਾਢ ਸਾਰੇ ਇੰਦਰੇ ਤੇ ਸਰੀਰ ਪਥਰਾ ਗਏ। [7]ਜ਼ੋਰੋ ਜ਼ੋਰੀ। [8]ਸ਼ਾਹ ਵਾਲੇ ਪਾਸੇ ਹੋਕੇ ਡਿੱਗਦੇ (ਸ਼ਾਹ ਨੂੰ ਸਿੱਖ ਨੇ) ਸੰਭਾਲਿਆ।

ਜਿਸ ਪ੍ਰਕਾਰ ਕਹਕਹ ਦੀਵਾਰ[1]। ਦਿਖਹਿ ਜੁ ਕਰੀ ਨ ਜਾਇ ਉਚਾਰ।
ਤਿਮ ਤ੍ਰਸ਼ਨਿ ਹਇ ਬਹੁ ਪਛੁਤਾਵਾ। ਭੈ ਤੇ ਅਤਿ ਸੰਕਟ ਕੋ ਪਾਵਾ॥੨੩॥
ਨਹਿੰ ਕਿਸ ਆਗੇ ਕਬਹੁੰ ਉਚਾਰੀ। ਕਹੈ ਕਹਾ, ਨਹਿ ਬੁੱਧਿ ਮਝਾਰੀ।
ਤਿਸ ਪੀਛੇ ਜੈਸਿੰਘ ਤੇ ਆਦਿਕਰਨਿ ਲਗੇ ਸਭਿ ਜਿਮ ਮਿਰਜਾਦਾ॥੨੪॥
ਰੋਦਤਿ ਮਾਤਾ ਸਕਲ ਬੜਾਵੈ[2]। ਦੌਰਤਿ ਦਾਸ ਸਕਲ ਸੋ ਲਜਾਵੈ।ਮਿਲਿ
ਸਭਿਹੂੰ ਕਰਿਵਾਇ ਸ਼ਨਾਨ। ਸੀਂਚਿ ਸੁਰੀਧੰ ਬਿੰਦ ਮਹਾਨ ॥ ੨੫ ॥ ਬਸਤ੍ਰ
ਨਵੀਨ ਰੁਚਿਰ ਪਹਿਰਾਏ। ਕਹਿ ਕਰਿ ਭਲੋ ਬਿਵਾਨ ਬਨਾਏ। ਤਿਸ ਪਰ
ਸਤਿਗੁਰ ਕੋ ਪੌਢਾਯਹੁ। ਚਹੁੰ ਦਿਸ਼ਿ ਫੂਲ ਮਾਲ ਲਰਕਾਯਹੁ ॥ ੨੬ ॥
ਧੂਪ ਧੁਖਾਵਤਿ ਅਨਿਕ ਪ੍ਰਕਾਰੇ। ਕੰਧ ਉਠਾਇ ਮੰਦ ਸਿਧਾਰੇ। ਸ਼ਬਦ
ਰਬਾਬੀ ਗਾਵਤਿ ਜਾਤਿ। ਸਿਮਰਤਿ ਸੱਤਿਨਾਮ ਸੁਖਦਾਤ ॥੨੭॥ ਕ੍ਰਿਸ਼ਨ
ਕੁਇਰ ਜਨਨੀ[3] ਮਨ ਗਯਾਨ। ਭਉ ਸ਼ੋਕ ਉਪਜੰਤਿ ਮਹਾਨ। ਗੁਨ
ਸਪੂਤ ਕੋ ਸਿਮਰਿ ਬਿਸਾਲੇ। ਅਤਿ ਸਨੇਹ ਤੇ ਦ੍ਰਿਗ ਜਲ ਢਾਲੇ ॥ ੨੮ ॥
ਦਾਸੀ ਦਾਸ ਪ੍ਰਕਾਸ਼ਹਿੰ ਸ਼ੋਕ। ਰੁਦਤਿ ਬਿਲੋਕਤਿ ਸੰਗਤਿ ਲੋਕ। ਜਿਸ
ਥਲ ਕੋ ਤਿਲੌਖਰੀ[4] ਨਾਮ। ਨਿਕਟਿ ਵਹੈ ਜਮਨਾ ਅਭਿਰਾਮ ॥ ੨੯ ॥
ਤਹਿੰ ਚੰਦਨ ਕੇ ਭਾਰ ਗਿਰਾਏ। ਤਿਲ ਘ੍ਰਿਤ ਆਦਿ ਲਜਾਇ ਸਮੁਦਾਏ।
ਸ਼ੋਕ ਬਿਸਾਲ ਸਮੇਤ ਬਿਵਾਨ। ਕਰਨੋ ਉਤਾਰਨਿ ਸੋ ਤਿਸ ਥਾਨ ॥ ੩੦॥
ਆਦਿ ਮਸੰਦ ਚਿਖਾ ਰਚਿ ਕਰਿ ਕੈ। ਸੰਦਲ[5] ਬ੍ਰਿੰਦ ਭਲੀ ਬਿਧਿ ਧਰਿ ਕੈ।
ਪੁਨ ਉਪਰ ਸਤਿਗੁਰ ਪੌਢਾਏ। ਜੌਂ ਤਿਲ ਘ੍ਰਿਤ ਪਾਇ ਸਮੁਦਾਏ॥ ੩੧॥
ਲਾਂਬੂ ਤਬਿ ਲਗਾਇ ਤਤਕਾਲਾ। ਪੁਨਰਪਿ[6] ਕੀਨਸਿ ਕ੍ਰਿਆਕਪਾਲਾ[7]।
ਮਸਤਕ ਟੇਕਿ ਸਕਲ ਤਿਸ ਥਾਨਾਗਮਨੇ ਜਮਨਾ ਕਰਨਿ ਸ਼ਨਾਨ॥੩੨॥
ਗੁਰ ਕੀਰਤਿ ਕੋ ਕਰਤਿ ਉਚਾਰਿ। ਬਾਰਿ ਬਾਰਿ ਸਿਮਰਤਿ ਸੁਖਕਾਰ।
ਸਭਿ ਮੱਜਨ ਕਰਿ ਕੈ ਚਲਿ ਆਏ। ਜਹਾਂ ਬਸਨਿ ਕੋ ਥਾਨ ਸੁਹਾਏ॥੩੩॥
ਪੁਰਿ ਤੇ ਨਰ ਹਜ਼ਾਰ ਹੀ ਆਵੈਂ। ਬੈਠਹਿੰ ਗੁਰੁ ਪ੍ਰਸੰਗ ਚਲਾਵੈਂ। 'ਬਾਲਿਕ
ਬਧ ਤੇ ਬਛੇ ਨ ਹੋਏ'। ਅਧਿਕ ਅਚੰਭਾ ਸਭਿਹਿਨਿ ਜੋਏ॥ ੩੪ ॥

---

[1]ਕਹਿ ਕਹਿ ਦੀਵਾਰ—ਮੁਸਲਮਾਨਾਂ ਨੇ ਮੰਨਿਆਂ ਹੈ ਕਿ ਕਾਫ਼ ਪਹਾੜ ਪਰ ਇਕ ਕੰਧ ਹੈ, ਉਸਦੇ ਪਾਰ ਜੋ ਤੱਕੇ ਸੋ ਹੱਸੀ ਜਾਂਦਾ ਹੈ ਪਰ ਦੱਸ ਕੁਛ ਨਹੀਂ ਸਕਦਾ। [2]ਸਭ (ਕੁਛ) ਵੱਸੀ ਜਾਂਦੀ ਹੈ। [3]ਮਾਤਾ ਦੇ। [4]ਚੰਦਨ। [5]ਫਿਰ। [6]ਕਪਾਲ ਕ੍ਰਿਯਾ। [7]ਗੁਰੂ ਜੀ ਦੇ ਦੋਹੁਰੇ 'ਬਾਲਾ ਸਾਹਿਬ' ਤੋਂ ਅੱਧ ਕੁ ਮੀਲ ਪਰੇ ਇਹ ਥਿਰਾਂ ਹੁਣ ਤੱਕ ਹੈ।

ਕ੍ਰਿਸ਼ਨ ਕੁਇਰ ਗੁਰ ਜਨਨੀ ਪਾਸ। ਕਰਹਿ ਪ੍ਰੇਮ ਕੇ ਬਾਕ ਪ੍ਰਕਾਸ਼।ਮੰਦ ਭਾਗ ਸੰਗਤਿ ਕੇ ਜਾਨੇ। ਜਿਨ ਸਮੀਪ ਤੇ ਗੁਰੂ ਸਿਧਾਨੇ' ॥੬੫॥ ਬੁਝਤਿ ਗੁਰਨਿ ਬਾਰਤਾ ਸਾਰੀ। ਕ੍ਰਿਸ਼ਨ ਕੁਇਰ ਤਿਨ ਪਾਸ ਉਚਾਰੀ। ਪਿਖਨ ਕੇ ਪਿਛ ਕੀਰਤਪੁਰਿ ਬਾਸੇ।ਮੈਂ ਸੇਵਾ ਠਾਨੀ ਕਰਿ ਆਸੇ ॥ ੬੬ ॥ ਭਏ ਪ੍ਰਸੰਨ ਮੋਹਿ ਵਰ ਦੀਨਿ। ਛਬਿ ਤੇ ਮੈਂ ਗ੍ਰਭ ਧਾਰਨਿ ਕੀਨ।ਸ੍ਰਾਵਣ ਵਦੀ ਦਸੋਸ ਦਸਮੀ ਕੋ। ਹੁਤੋ ਨਛੱਤ੍ਰ ਪੁਨਰਬਸ[1] ਨੀਕੋ ॥ ੬੭ ॥ ਸੰਮਤ ਸੱਤ੍ਰਾਂ ਸੈ ਅਰੁ ਤੈਰਾਂ[2]। ਸਸਿਸੁਤਵਾਰ[3] ਹੁਤੋ ਤਿਸ ਬੇਰਾ।ਸਾਢੇ ਸਪਤ ਘਰੀ ਦਿਨ ਚਰ੍ਹਯੋ। ਛਬਿ ਮੁਝ ਤੇ ਇਨ ਜਨਮ ਸੁ ਧਰਯੋ ॥ ੬੮ ॥ ਪ੍ਰਤਿਪਾਲਾ ਪੁਨ ਕਰਿਬੋ ਲਾਗੀ। ਸਭਿ ਤੇ ਜਾਨਿ ਆਪ ਬਡਭਾਗੀ। ਜਿਮ ਜਿਮ ਦੇਹ ਬ੍ਰਿਧਤਿ ਮੁਖ ਸੁੰਦਰਤਾਧੀਰਜ ਖਿਮਾ ਆਦਿ ਗੁਨ ਮੰਦਰ॥੬੯॥ਤਿਮ ਤਿਮ ਪਿਤ ਸਤਿਗੁਰ ਇਨ ਕੇਰੇ।ਕ੍ਰਿਪਾ ਠਾਨਿਤੇ ਰਹੈ ਬਡੇਰੇ।ਜਥਿ ਤੇ ਰਾਮਰਾਇ ਚਲਿ ਆਯਹੁ। ਨਿਜ ਕਰਤੂਤ ਇਹਾਂ ਬਿਦਤਾਯਹੁ ॥ ੭੦ ॥ ਖਿਮਾ ਨ ਧੀਰਜ, ਅਜਰ ਨ ਸਰਨ। ਬਡੇ ਗੁਰਨਿ ਬਚ ਬਿੱਪ੍ਰੇ ਕਰਨਿ। ਸਕਲ ਥਾਨ ਸੁਨਿ ਰਿਦੈ ਬਿਚਾਰੀ।—ਬਡ ਸੁਤ ਨਹਿੰ ਗਾਦੀ ਅਧਿਕਾਰੀ—॥ ੭੧ ॥ ਪੁਨ ਮਮ ਸੁਤ ਪਰ ਕ੍ਰਿਪਾ ਵਿਸ਼ੇਸ਼। ਜਾਨਜੋਂ ਧਾਰਹਿ ਭਾਰ ਅਸ਼ੇਸ਼*। ਅੰਤ ਸਮਾ ਜਥਿ ਅਪਨਿ ਨਿਹਾਰਾ।ਇਨ ਕੋ ਅਪਨੇ ਥਾਨ ਬਿਠਾਰਾ ॥੭੨॥ ਪੰਚ ਬਰਖ ਦੁਇ ਮਾਸ ਬਿਤਏ। ਦਿਨ ਉਨਤੀਸ ਬੈਸ ਕੇ ਭਏ। ਸਮਾ ਬਿਚਾਰਨਿ ਕਰਿਕੈ ਨੀਕਾ। ਮਮ ਸੁਤ ਕਹੁ ਦੀਨਹੁੰ ਸ਼ੁਭ ਟੀਕਾ ॥ ੭੩ ॥ ਆਪ ਗੁਰੂ ਬੈਕੁੰਠ ਸਿਧਾਏ। ਸ਼੍ਰੀ ਹਰਿਕ੍ਰਿਸ਼ਨ ਜੋਤਿ ਸਭਿ ਪਾਏ। ਜਗਤ ਬਿਖੈ ਕਛੁ ਨਾਂਹਿ ਨ ਛਾਨੀ।ਜੇ ਸਿਖ ਗ੍ਯਾਨੀ ਸਭਿਹਿਨਿ ਜਾਨੀ ॥੭੪॥ ਰਾਮਰਾਇ ਮਤਸਰ ਕੋ ਧਾਰਿ। ਦੂਤੋ ਸ਼ਾਹੁ ਸਮੀਪ ਉਚਾਰਿ। ਜਨੋਂ ਕਨੋਂ ਕਹਿ ਇਹਠਾਂ ਬੁਲਿਵਾਏ। ਸਗਰੀ ਸੰਗਤਿ ਮਿਲੀ ਮਨਾਏ ॥ ੭੫ ॥ ਦੇਖਿ ਪ੍ਰਭਾਉ ਸ੍ਰਾਪ ਛਬਿ ਕਹਨੋ। ਸਮ ਚਿਤ ਮਮ ਸੁਤ ਸੋ ਸਭਿ ਸਹਨੋ।ਦੋਇ ਬਰਖ ਅਰੁ ਪੰਚ ਮਹੀਨੇ। ਦਿਨ ਉਨੀਸ ਗੁਰਤਾ ਪਦ ਲੀਨੇ ॥੭੬॥ ਅਬਿ ਮੋਕਹੁ ਦੁਖ ਦੈ ਕਰਿ ਗਏ। ਨਿਸਥਾਸੁਰ ਸਿਮਰੋਂ ਸੁਖ ਭਏ'। ਇਮ ਕਹਿ ਕ੍ਰਿਸ਼ਨ ਕੁਇਰ ਗੁਰ ਮਾਤਾ। ਰੁਦਿਤਿ ਬਿਲੋਚਨ ਤੇ ਜਲ ਜਾਤ॥੭੭॥ਸੁਨਿ ਸੰਗਤਿ ਬਹੁ ਬਯਾਕੁਲ ਹੋਈ। ਧੀਰ ਬੰਧਾਇ ਬੰਧਿ ਕਰ ਦੋਈ।'ਹੇ ਮਾਤਾ ! ਸਭਿ ਬਿਧਿ

[1]ਸੱਤਵੇਂ ਨਛੱਤ੍ਰ ਦਾ ਨਾਮ। [2]ਸੰ।੧੭੧੩। [3]ਬੁੱਧਵਾਰ।*ਪਾ—ਜਾਨਹਿ ਅਧਿਕਾਰੀ ਤੁਰ ਵੇਸ਼।

ਸਮਰੱਥ। ਤਨ ਤਜਾਗਨਿ ਰਾਖਨਿ ਜਿਨ ਹੱਥ ॥ ੪੯ ॥ ਕਛੂ ਨ ਕਹਿਬੋ ਤਿਨ ਕੋ ਬਨੈ।ਗੁਰ ਸਰਬੱਗ ਸੁ ਅਛਮਤ ਸਨੈ[1]।ਕਹਾਂ ਸ਼ੋਕ ਤਿਨ ਕੋ ਅਬਿ ਕਰੀਅਹਿ। ਪਰਮ ਧਾਮ ਨਿਜ ਗਏ ਬਿਚਰੀਅਹਿ ॥ ੪੯ ॥ ਰਾਮਰਾਇ ਕੋ ਸੀਸ ਕਲੀਕ। ਦੇ ਕਰਿ ਤਜਾਗਜੋ ਦੇਹਿ ਨਿਸ਼ੰਕ। ਮਸਤਕ ਟੇਕਨਿ ਹਮਰੋ ਬਨੈ। ਬੈਠਿ ਬੈਠਿ ਗੁਰ ਕੇ ਗੁਨ ਭਨੈਂ ॥੫੦॥ਸਦਾ ਸਹਾਇਕ ਜਹਿ ਕਹਿ ਹੋਇ। ਸਿਮਰੇ ਹਾਜ਼ਰ ਸਭਿ ਦਿਨ ਸੋਇ[2]। ਇਮ ਕਹਿ ਧੀਰਜ ਦੇ ਸਭਿ ਗਏ। ਪੁਰਿ ਕੀ ਸੰਗਤਿ ਜੇ ਸਿਖ ਅਏ ॥ ੫੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤਸ ਰਾਸੇ 'ਸ੍ਰੀ ਹਰਿਕ੍ਰਿਸ਼ਨ ਸਰਗਾਰਥ' ਪ੍ਰਥਮ ਅਛਤੰਤੇ ਨਾਮ ਚਤਰ ਪੰਚਾਸ਼ਤੀ ਅੰਸੂ ॥ ੫੫ ॥

੫੫. [ਸੰਗਤਿ ਵਿੱਚ ਵਿਚਾਰ]।

ਦੋਹਰਾ ॥ਸੰਮਤ ਸੱਤ੍ਰਾਂ ਸੈ ਬਿਤੇ ਪੁਨ ਊਪਰ ਇਕ ਬੀਸ[3]।ਚੇਤ ਸੁਦੀ ਚੌਦਸ਼ ਹੁਤੀ ਵਾਰ ਨੰਦ ਰਜਨੀਸ਼[4] ॥ ੧ ॥ ਚੌਪਈ ॥ ਸ੍ਰੀ ਹਰਿਕ੍ਰਿਸ਼ਨ ਬਾਲ ਬਧ ਧਾਰੇ। ਬਹੁ ਕਾਰਨ ਕੋ ਰਿਦੇ ਬਿਚਾਰੇ। ਪਰਮ ਧਾਮ ਬੈਕੁੰਠ ਪਧਾਰੇ। ਜੋ ਸਭਿਸੰਗਤਿ ਕੋ ਬਹੁ ਪਯਾਰੇ ॥੨॥ ਤੀਨ ਦਿਵਸ ਪੁਨ ਬੀਤੇ ਜਬਿਹੁੰ।ਮਿਲੇ ਮਸੰਦ ਆਦਿ ਸਿਖ ਸਭਿਹੁੰ।ਪੁਸ਼ਪ ਬੀਨਿਬੇ ਕਾਰਨ[5] ਗਏ।ਸ਼ੋਕਾਕੁਲ[6] ਗੁਰ ਸਿਮਰਤਿ ਭਏ ॥ ੩ ॥ ਦੇਖਿ ਰਹੇ ਕੁਛ ਹਾਥ ਨ ਆਏ। ਭਸਮ ਸਕੋਲਤਿ ਸਭਿ ਬਿਸਮਾਏ।ਤਰਨਿ ਤਨੂਜਾ ਨੀਰ ਮਝਾਰੀ[7]।ਸਕਲ ਮੇਲ ਕਰਿ ਬੰਦਨ ਧਾਰੀ ॥੪॥ ਸਭਿ ਸੰਗਤਿ ਪੁਨ ਮਾਤਾ ਪਾਸ।ਬੈਠਤਿ ਬੋਲਤਿ ਸ਼ੋਕ ਪ੍ਰਕਾਸ਼। ਇਕ ਦੁਇ ਬਾਰੀ ਜੋ ਪੁਰਿ ਨਾਥ। ਬੈਠਜੋ ਆਇ ਬੰਦਿ ਕਰਿ ਹਾਥ ॥ ੫ ॥ ਕ੍ਰਿਸ਼ਨ ਕੁਇਰ ਕਹੁ ਬੰਦਨਿ ਕੀਨਿ। ਕਹਿ ਬਹੁ ਰੀਤਿ ਧੀਰ ਉਰ ਦੀਨਿ। [8]ਗੁਰ ਸਭਿਹਿਨਿ ਕੇ ਅਭਿਸ਼ੇ ਪਯਾਰੇ।ਦਰਸ਼ਨ ਦੇਤਿ ਅਨਿਕ ਦੁਖ ਟਾਰੇ। ੬॥ਪੁਰਿ ਮਹਿ ਘਰ ਘਰ ਕੀਰਤਿ ਹੋਈ।ਹਿੰਦੂ ਧਮਨ[9] ਨਿਵੈਂ ਜਿਨ ਦੋਈ। ਮੋਟਨਿ ਸ੍ਰਾਪ ਭ੍ਰਾਤ ਕੋ ਕਹਜੋ। ਹੁਤੇ ਸਮਰਥ[10] ਭਉ ਤਨ ਸਹਜੋ ॥ ੭ ॥ ਮਿਲਨਿ ਸ਼ਾਹੁ ਸੋਂ ਭਨਜੋਂ ਘਨੇਰੇ। ਰਾਖੀ ਧੀਰ ਅਭੀਰ ਬਡੇਰੇ।ਧੰਨ ਗੁਰੂ ਹਰਿਕ੍ਰਿਸ਼ਨ ਸੁਜਾਨ। ਅਜਰ ਜਰਨ ਮਹਿ ਕੋ ਨ ਸਮਾਨ ॥ ੮ ॥ ਗੁਰ ਸਿੱਖੀ ਹਿਤ ਅਛਮਤ ਕੀਨਿ[11]। ਅਪਰ ਹੇਤੁ ਕਰਿ ਕਜੋਂਹੁ ਨ ਦੀਨਿ।ਬਲ

---

[1]ਸਹਿਤ। [2]ਸੰਃ ੧੭੨੧। [3]ਬੁੱਧਵਾਰ ।[ਰਜਨੀ+ਈਸ਼+ਨੰਦ=ਵਾਰ ਦੇ ਈਸ਼ੁਰ ਚੰਦ੍ਰਮਾ ਦਾ ਪੁੱਤ੍ਰ=ਬੁਧ]। [5]ਫੁਲ ਚੁਣਨ ਲਈ। [6]ਸ਼ੋਕ ਨਾਲ ਵੇਵੇਨ। [7]ਸੂਰਜ ਦੀ ਪੁੱਤ੍ਰੀ (=ਜਮਨਾ) ਦੇ ਜਲ ਵਿੱਚ। [8]ਮੁਸਲਮਾਨ। [9]ਭਰਾ ਦੇ ਕਹੇ ਸ੍ਰਾਪ ਦੇ ਮੋਟਨ ਨੂੰ ਆਪ ਸਮਰੱਥ ਸੇ ਪਰ.....। [10]ਕੁਲ ਸਿੱਖੀ ਦੇ ਰੱਖਣ ਲਈ ਕਰਾਮਾਤ ਕੀਤੀ।

ਇਤਨੈ ਜਿਮ ਚਹੀਂ ਸੁ ਕਰੀਂ। ਤਉ ਨ ਆਇਸੁ ਪ੍ਰਭੁ ਪਰਹਰੈਂ॥੯॥ਤਿਨ ਹਿਤ ਕਹਾ ਸ਼ੋਕ ਬਨਿ ਆਵੈ। ਸੁਤੋ ਧਰਨਿ ਭਨ,ਆਇ,ਸੁ ਜਾਵੈ[1]ਕਾਰਨ ਕਰਿਬੋ ਬਿਖੈ ਪਛੈਂਦ[2]। ਸਦਾ ਗਯਾਨ ਮੈਂ ਸਚਿਦਾਨੰਦ ॥ ੧੦॥ ਹੋਹਿ ਪ੍ਰਸੰਨ ਦੇਹਿ ਕੈਵਲ੍ਯਾਨ। ਜਨਮ ਮਰਨ ਕੇ ਬੰਧਨ ਹਾਨਿ। ਪਤਿ ਸੁਤ ਕੇ ਗੁਨ ਸਿਮਰਤਿ ਰਹੀਅਹਿ। ਭਨ ਕੇ ਅੰਤ ਮਿਲਨਿ ਕੋ ਚਹੀਅਹਿ॥੧੧॥ ਸਕਲ ਸੈਗਤਾਂ ਅਹੈਂ ਤੁਮਾਰੀ। ਸੇਵਾ ਕਰਹਿ ਅਨੇਕ ਪ੍ਰਕਾਰੀ। ਜਹਿੰ ਸੁਖ ਦੇਖਹੁ ਤਿਹਠਾਂ ਰਹੀਅਹਿ। ਕੁਛ ਕਾਰਜ ਹੁਇ ਮੋਕਹੁ ਕਹੀਅਹਿ ॥ ੧੨ ॥ ਤੁਮਰੇ ਨੰਦਨ ਕੋ ਮੈਂ ਦਾਸ।ਤਿਮ ਅਪਨੋ ਜਾਨਹੁ ਨਿਰਜਾਸ[3]। ਕਰ ਜੋਰੇ ਸੇਵਾ ਮਹਿ ਖਰੋ।ਨਿਜ ਲਖਿ ਆਗਯਾ ਮੋ ਪਰ ਕਰੋ[4]॥੧੩॥ਕ੍ਰਿਸ਼ਨ ਫੁਇਰ ਗੁਰ ਮਾਤਾ ਭਈ। ਮਹਿਪਾਲਕ ਤੇ ਸੁਨਿ ਕਰਿ ਸਈ। ਕੁਛ ਧੀਰਜ ਧਰਿ ਗਿਰਾ ਉਚਾਰੀ। 'ਉਰ ਸ਼ਰਧਕ ਗੁਰ ਸੇਵਕ ਭਾਰੀ॥ ੧੪। ਤੋਹਿ ਪ੍ਰੇਮ ਕਰਿ ਇਤ ਗੁਰ ਆਏ। ਪੁਰਿ ਮਹਿ ਸਿਖ ਸੈਗਤਿ ਸਮੁਦਾਏ। ਸਭਿਹਿਨਿ ਛਾਉ ਕਰਨੋ ਬਹੁਤੇਰਾ। ਬਡੇ ਗੁਰਨਿ ਸਮਸਰ ਸਭਿ ਹੇਰਾ ॥ ੧੫ ॥ ਅਬਿ ਮਮ ਰਹਿਨਿ ਬਨਹਿ ਨਹਿੰ ਈਹਾਂਕੀਰਤਪੁਰਿ ਪਹੁੰਚਨਿਕੀ। ਪੈਹਾ[5]। ਕੇਤਿਕ ਦਿਵਸ ਬਾਸ ਇਸ ਥਾਨ। ਪੁਨ ਅਭਿਲਾਖੈਂ ਕਰਨਿ ਪਧਾਨ' ॥੧੬॥ ਸੁਨਿ ਕਰਿ ਕਹਤਿ ਭਯੋ ਨਰਰਾਈ। 'ਸਰਬ ਗੁਰਨਿ ਤੇ ਜਿਮ ਦਾਲਿ ਆਈ। ਨਿਜ ਗਾਦੀ ਪਰ ਪ੍ਰਥਮ ਬਿਠਾਏ। ਬਹੁਰ ਬਿਕੁੰਠ ਬਸਨਿ[6] ਪਧਰਾਏ॥੧੭॥ ਸੋ ਗਤਿ ਇਨ ਤੇ ਕਿਮ ਬਨਿਆਈ। ਕਿਸ ਕੋ ਦੀਨਿ ਜਗਤਿ ਗੁਰਿਆਈ? ਅਬਿ ਜਿਸਕੋ ਦੀਜਹਿ ਉਪਹਾਰ[7]। ਸਰਬ ਸਮਾਜ ਆਦਿ ਦਸਤਾਰ' ॥੧੮॥ਬਿਰ ਗੁਰਬਖਸ਼ ਮਸੰਦ ਅਗਾਊ। ਤਿਹ ਸੋਂ ਇਮ ਬੂਝਨੋ ਜਬਿ ਰਾਊ। ਤਬਿ ਸਗਰੋ ਬਿਰਤਾਂਤ ਬਖਾਨਾ। 'ਸਭਿ ਸੈਗਤਿ ਢਿਗ ਕ੍ਰਿਪਾਨਿਧਾਨਾ ॥੧੯॥ਪੌਂਢੇ ਚਹਿਤ ਪ੍ਰਲੋਕ ਪਧਾਰੇ। ਤਬਿ ਸਿੱਖਨਿ ਮਿਲਿ ਬਾਕ ਉਚਾਰੇ।—ਆਪ ਸਮਾਢਨਿ ਲਗੇ ਸੁਛੰਦਾਕੋ ਬੈਠਹਿ ਅਬਿ ਗੁਰ ਮਸਨੰਦ' ? ॥ ੨੦ ॥ ਕਿਸ ਆਗੈ ਹਮ ਮਸਤਕ ਟੇਕਹਿੰ। ਕੋ ਉਪਦੇਸ਼ਹਿ ਦਾਸ ਬਿਬੇਕਹਿ। ਪੂਰਬ ਰੀਤਿ ਗੁਰਨਿ ਕੀ ਜੋਈ। ਕਿਮ ਕੀਨਸਿ?ਕੈ ਮਿਟਿਹੈ ਸੋਈ?—॥੨੧॥ਇੱਤਯਾਦਿਕ ਸੁਨਿ ਉਠਿ ਕਰਿ ਬੈਠੇ।

[1] ਮੁਡਾਵਕ ਹੀ ਸਰੀਰ ਧਾਰਕੇ ਆਉਂਦੇ ਤੇ ਜਾਂਦੇ ਹਨ। [2] ਮੁਝੈ। [3] ਨਿਰਨੇ ਕਰਕੇ ਭਾਵ ਪੱਕ ਅਪਣਾ ਦਾਸ ਜਾਣੇ। [4] ਇੱਛਾ। [5] ਵੱਸਣ ਲਈ। [6] ਛੋਟਾ। [7] ਗੁਰ ਗਦੀ ਉੱਤੇ।

ਚਹੁੰਦਿਸ਼ਿ ਦੇਖੈਂ ਸਿੱਖ ਇਕੈਠੇ।–ਗੁਰੂ ਗ੍ਰੰਥ ਹੈ– ਪ੍ਰਥਮ ਬਖਾਨਯੋ–ਸੱਤਿ ਨਾਮ ਮਹਿਮਾ ਮਹਿਧਾਨਾ– ॥੨੨॥ਪੈਸੇ ਪੰਚ ਨਲੇਰ ਮੰਗਾਏ। ਗਹਿ ਕਰ ਧਰਿ ਕਰਿ ਸੀਸ ਨਿਵਾਏ। ਬੋਲੇ ਸਭਿਨਿ ਸੁਨਾਇ ਬਿਸਾਲੇ।–ਬਾਸਹਿ ਥਾਬਾ ਬੀਚ ਬਕਾਲੇ–॥੨੩॥ਨਾਮ ਉਚਾਰਨਿ ਕਰਨੋ ਨ ਕਿਸ ਕੋ।ਸੁਨਜ਼ਿ ਰਹੇ ਦੇਖਤਿ ਮੁਖ ਦਿਸ਼ ਕੋ।ਪੁਨ ਪੌਢੇ ਸ੍ਰੀ ਗੁਰੂ ਕ੍ਰਿਪਾਲ। ਤ੍ਰਿਨ ਸਮ ਭਨ ਤਜਾਗਨੋ ਭਤਕਾਲ॥੨੪॥ ਗ੍ਰਾਮ ਬਕਾਲਾ ਨਿਰਨੈ ਹੋਵਯਕੋ ਗੁਰ ਥਪਨੋ, ਨ ਸੰਸੈ ਖੋਵਾ। ਨਹਿੰ ਕਿਸ ਹੂੰ ਤੇ ਜਾਨਨੋ ਗਯੋ।ਪੁਨ ਗੁਰ ਬੁਝਿ ਨ ਉੱਤਰ ਲਯੋ॥੨੫॥ਤਉ ਸੁਨਹੁ ਹੈ ਪ੍ਰਿਥਵੀ ਨਾਥ!ਬਨਨੋ ਜੁ ਗੁਰ ਹੁਇ ਅਛਮਤ ਸਾਥ।ਸੂਰਜ ਸਮ ਨਹਿੰ ਛਪਹਿ ਕਦਾਈ।ਸ਼ਿਖ ਸੰਗਤ ਲੈ ਖੋਜਿਗੁਸਾਈਂ॥ ੨੬॥ਬਹੁ ਨਿਕੇਤਹੈਂ ਭਹਿੰ ਸੋਢੀਨ।ਥਾਸੈ ਸਤਿਗੁਰ ਬੰਸ ਪ੍ਰਬੀਨ[1]।ਗੁਰਤਾ ਕਹੁ ਕਾਰਜ ਜਬਿ ਪਰੈ। ਆਪਾ ਬਿਦਤ ਆਪ ਹੀ ਕਰੈਂ ॥੨੭॥ ਰਾਮਰਾਇ ਉਰ ਮਛਸਰ ਧਾਰੀ। ਇਹ ਨ ਰਹਨੋ ਗੁਰਛਾ ਅਧਿਕਾਰੀ। ਸਤਿਗੁਰ ਪਿਤ ਨੇ ਕਾਰਜ ਕਰਨੋ।ਸਭਿ ਸੰਗਤਿ ਮਹਿੰ ਬਿਦਤਿ ਉਚਰਨੋ॥੨੮॥ ਬੈਰ ਭਾਵ ਕੋ ਇਹ ਫਲ ਹੋਵਾ। ਗੁਰਤਾ ਪਦ ਨਿਜ ਘਰ ਤੇ ਖੋਵਾ। ਸ਼੍ਰੀ ਗੁਰਦਿੱਤੇ ਸੁਤ ਹਰਿਰਾਇ।ਸਭਿ ਸੁਤ ਭਜਿ ਗੁਰਤਖਤ ਬਿਠਾਇ[2]॥੨੯॥ ਤਿਨਹੂੰ ਅਪਨੇ ਸਦਨ ਟਿਕਾਈ। ਰਾਮਰਾਇ ਕਰਿ ਬਾਦ ਅਵਾਈ। ਸੋਢੀ ਅਧਿ ਸ਼ਰੀਕ ਗੁਰ ਹੋਇ। ਤਿਸ ਮਾਨਹਿ ਸਿਖ ਜੋ ਸਾਚ ਕੋਇ ॥ ੩੦ ॥ ਕਨਾ ਅਧਿ ਹਾਥ ਆਇ ਹੈ ਤਾਂਕੇ। ਦੇਖਿ ਅਨੁਜ ਕੋ ਮਤਸਰ ਜਾਕੋ।ਨਹਿੰ ਸਜਾਨਨਿ ਕੀ ਹੈ ਇਹ ਰੀਤਿ। ਜਿਨ ਜਿਨ ਸੁਨੀ ਸੁ ਭਨੀ ਅਨੀਤ ॥ ੩੧॥ਪ੍ਰਥਮ ਪਿਤਾ ਕੋ ਸਾਥ ਬਿਗਾਰੀ।ਪੁਨ ਸੁਤ ਹਤਿ ਮਾਤਹਿ ਦੁਖਕਾਰੀ'। ਸੁਨਿ ਮਸੰਦ ਤੇ ਜੋ ਸਿੰਘ ਰਾਊ। ਕਹਨੋ 'ਬਿਮਾਤਨਿ ਭ੍ਰਾਤ ਸੁਭਾਊ' ॥ ੩੨ ॥ ਅਛਮਤ ਮਹਿੰ ਸਮਰਥ ਬਲਵੰਤੇ। ਪਿਤ ਗਾਦੀ ਪਰ ਥਿਰਨਿ ਚਹੰਤੇ। ਹੋਨਹਾਰ ਗਤਿ ਮਿਟਹਿ ਨ ਕੈਸੇ'। ਕਰਨੋ ਪਰਸਪਰ

[1](ਸੂਰਜ ਮਲ ਆਦਿ ਸਾਰੇ)ਪੋਤ੍ਰੇ ਭਗਤੇ ਗੁਰ ਗੱਦੀ ਤੇ ਬਿਠਾਏ ਸਨ। [2]ਅਤ੍ਰੈਏ ਭੁਗਤਾਂ ਦਾ ਇਹ ਹੀ ਸ੍ਰਭਾਵ ਹੁੰਦਾ ਹੈ।

*ਇਹ ਗਲ ਠੀਕ ਨਹੀਂ ਧੀਰਮਲ ਆਦਿਕ ਕਰਤਾਰ ਪੁਰ ਆਦਿਕ ਥਾਵਾਂ ਤੋਂ ਇਹ ਵਾਕ ਸੁਣਕੇ ਗੱਦੀਆਂ ਲਾਏ ਜਾ ਏਹੇ ਸਨ। (ਦੇਖੋ ਅੰਸੂ ਪਹੁ ਅੰਕ ੧੩ ਤੇ ੩੨) ਤੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਥਾਬਾ ਲੱਗਣ ਵਾਲਾ ਸੋਢੀ ਓਥੇ (ਉਸ ਵੇਲੇ ਕਿ ਜਿਸ ਵੇਲੇ ਵਾਕ ਹੋਇਆ ਹੈ) ਕੋਈ ਨਹੀਂ ਸੀ, ਸਿਵਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ।

ਬੋਲਨਿ ਐਸੇ ॥ ੬੩ ॥ ਨ੍ਰਿਪ ਕਰ ਜੋਰਿ ਮਾਤ ਸੋਂ ਭਾਖਾ।'ਖੁਸ਼ੀ ਕਰਹੁ ਮੁਝ ਚਲਨਿ ਭਿਲਾਖਾ'।ਅਭਿਬੰਦਨ ਕਰਿ ਉਠਨੋ ਪ੍ਰਬੀਨਾ।ਪਿਖਿ ਮਾਤਾ ਭਖਿ ਆਸ਼ਿਖ ਦੀਨਾ ॥ ੬੪॥ 'ਸ੍ਰੀ ਸਤਿਗੁਰ ਆਵਹਿ ਤੁਮ ਚੀਤ। ਸ਼੍ਰੀ ਹਰਿ-ਕ੍ਰਿਸ਼ਨ ਸਹਾਇਕ ਨੀਤ। ਸ਼ਾਹੁ ਸਭਾ ਮਹਿੰ ਪਤਿ ਰਹਿ ਆਵੈ। ਮਨੋ ਕਾਮਨਾ ਗੁਰ ਤੇ ਪਾਵੈਂ" ॥ ੬੫ ॥ ਬਿਦਾ ਹੋਇ ਗਮਨਜੋ ਮਹਿਪਾਲਾ। ਲੈ ਜਨਨੀ ਭਖਿ ਸ੍ਵਾਸ ਬਿਸਾਲਾ।ਸੁਤ ਕੋ ਸਿਮਰਨਿ ਕਰਿ ਕੁਛ ਰੋਈ।ਗਮਾਨ ਪਾਇ ਪੁਨ ਧੀਰਜ ਹੋਈ ॥ ੬੬ ॥ ਕੇਤਿਕ ਬਾਸੁਰ ਬਾਸਾ ਕੀਨਿ। ਸਭਿ ਸੰਗਤਿ ਪਿਖਿ ਭਾਉ ਪ੍ਰਬੀਨ। ਸੇਵਾ ਠਾਨਹਿੰ ਸਰਬ ਪ੍ਰਕਾਰ। ਆਇ ਕਰਹਿੰ ਤਿਮ ਹੀ ਦਰਬਾਰ ॥ ੬੭ ॥ ਇਤਿ ਸ੍ਰੀ ਦ੍ਰ ਪ੍ਰਤਾਪ ਸੂਰਜ ਗ੍ਰੰਥੇ ਦਸਮ ਕਲੇ 'ਨ੍ਰਿਪ ਸੈ ਸਿੰਘ ਨਿਕਲਿ' ਪ੍ਰਸੰਗ ਵਰਣਨੰ ਨਾਮ ਪੰਚ ਪੰਚਾਸਤੀ ਅੰਸੂ ॥ ੫੫ ॥

੫੬. [ਮਸੰਦਾਂ ਦਾ ਫੇਰ। ਗੁਰੂ ਦੀ ਭਾਲ]।

ਦੋਹਰਾ। ਕੇਤਿਕ ਦਿਨ ਬੀਤੇ ਜਬੈ ਦੇਸ਼ ਬਿਦੇਸ਼ ਅਸ਼ੇਸ਼। ਆਇ ਸੰਗਤਾਂ ਚਹੁੰਦਿਸ਼ਨਿ ਲੈ ਉਪਹਾਰ ਵਿਸ਼ੇਸ਼ ॥ ੧ ॥ ਚੌਪਈ ॥ ਸਤਿਗੁਰ ਕੋ ਦਿੱਲੀ ਮਹਿੰ ਜਾਨਹਿੰ। ਸ਼ੂਮ ਬਡ ਧਾਰਿ ਆਇਬੋ ਠਾਨਹਿੰ। ਅਧਿਕ ਥਕਤਿ ਹੁਇ ਪਹੁੰਚੇਂ ਜਬੈ। 'ਗੁਰ ਬਿਕੁੰਠ ਗੇ' ਸੁਨਿ ਸੁਨਿ ਸਬੈ ॥ ੨ ॥ ਦੀਰਘ ਸ੍ਵਾਸ ਲੇਤਿ ਰੁਦਨੰਤੇ। 'ਭਾਗ ਬਿਹੀਨ ਨ ਗੁਰ ਦਰਸੰਤੇ। ਅਧਿਕ ਮੇਲ ਹਮ ਖਰਚਨ ਕੀਨਿ।ਵਸਤੁ ਅਜਾ ਏਥ ਜੁਹਿੰ ਤੇ ਲੀਨਿ ॥ ੩ ॥ ਅਰਪਹਿੰ ਗੁਰ ਪ੍ਰਸੰਨਤਾ ਲੈਹੈਂ । ਭਈ ਨਿਫਲ ਅਬਿ ਕਿਸ ਕੋ ਦੈਹੈਂ"। ਰਿਦੈ ਬਿਸੂਰਤਿ ਦੁਖਿ ਸਿਖ ਸਾਰੇ।'ਆਇ ਦੂਰ ਨਾਹਂ ਗੁਰੂ ਨਿਹਾਰੇ॥੪॥ਕਿਸ ਤੇ ਮਨੋ ਕਾਮਨਾ ਪਾਵੈਂ । ਕਿਸ ਆਗੇ ਹਮ ਸੀਸ ਨਿਵਾਵੈਂ । ਸਕਲ ਫ਼ਰੀਕ ਜਿ ਸੋਢੇ ਅਹੈਂ । ਗੁਰ ਘਰ ਕੇ ਦ੍ਰੋਹੀ ਨਿਤ ਰਹੈਂ ॥ ੫ । ਪ੍ਰਥਮੇ ਪ੍ਰਿਥਈ ਬੈਰ ਕਮਾਯੋ । ਚਿਤਵਤਿ ਬੁਰਾ ਪ੍ਰਲੋਕ ਸਿਧਾਯੋ । ਧੀਰਮੱਲ ਤੇ ਆਦਿਕ ਔਰ । ਗੁਰ ਬਨਿ ਰਹੇ ਆਪਨੀ ਠੌਰ ॥ ੬ ॥ ਗੁਰੂ ਬੰਸ ਮਹਿੰ ਇਕ ਇਹ ਜਨਮੈ[1]। ਸਹਸ ਗੁਨੇ ਘਰ, ਨਹਿੰ ਗੁਨ ਮਨ ਮੈਂ[2]।ਗੁਰ ਸਮ ਅਛ ਮਤ ਤੇ ਕਿਤ ਪਈਯਤਿ। ਚਹੈਂ ਮਨੋਂਤ ਇਹੀ ਇਕ ਲਈਯਤਿ[3] ॥੭॥ਰਾਮਰਾਇ ਗੁਰ ਕੋ ਸੁਤ ਜੇਠਾ। ਨਹਿੰ ਗੁਰਤਾ ਗਾਦੀ ਪਰ ਬੈਠਾ। ਸ਼੍ਰੀ ਹਰਿਰਾਇ

[1] ਭਾਵ ਗੁਰਬੰਸ ਵਿਚ ਇੱਕ ਜਨਮ ਲੈਣ ਮਾਤ੍ਰ ਹੀ ਇਨਾਂ(ਧੀਰਮਲ ਆਦਿਕਾਂ)ਦਾ ਸਬੰਧ ਹੈ। [2](ਸ੍ਰੀ ਗੁਰੂ ਜੀ ਲਾਲਾਂ) ਹਜ਼ਾਰ ਗੁਣਾਂ ਘੱਟ ਹਨ, ਮਨ ਵਿਚ (ਕੋਈ)ਗੁਣ ਨਹੀਂ। [3]ਇਕ ਇਹੀ ਚਾਹੁੰਦੇ ਹਨ ਕਿ ਮਨੋਂਤ ਲਈਏ।

ਆਪ ਫੁਰਮਾਏ।–ਹਮਰੋ ਸਿਖ ਤਿਸ ਨਿਕਟਿ ਨ ਜਾਏ–॥ ੮ ॥ ਕਰੀ ਜੁ ਬਾਤ, ਅਹੈ ਬਖਸ਼ਾਭੀ। ਤਿਸ ਢਿਗ ਨਹਿੰ ਪਹੁੰਚਹਿ ਕਿਸ ਭਾਂਤੀ। ਗੁਰ ਸਿੱਖੀ ਤੇ ਹੋਇ ਜਿ ਖਾਰਜ। ਮਿਲਹਿ ਜਾਇ ਸੋ ਬਨੈ ਅਨਾਰਜ[1] ॥ ੯ ॥ ਗੁਰ ਕੋ ਵਾਕ ਉਲੰਘਹਿ ਜੋਇ। ਕਿਮ ਸਿੱਖੀ ਤਿਸ ਕੇ ਢਿਗ ਹੋਇ[2]। ਇਤਯਾਦਿਕ ਬੋਲਹਿੰ ਸਿਖ ਸਜਾਨੇ। ਸੂਖਮ ਕਰਹਿੰ ਬਿਚਾਰ ਮਹਾਨੇ॥੧੦॥ ਲਏ ਅਕੋਰਨਿ ਕੋ ਫਿਰ ਜਾਏਂ। ਦਿੱਲੀ ਮਹਿੰ ਕਿਸ ਨਹਿੰ ਅਰਪਾਏਂ। ਕੋਤਿਕ ਅਪਨੇ ਸਦਨ ਸਿਧਾਰੇ।ਸਭਿਗੁਰ ਕੌਨ, ਨ ਨਿਰਨੈ ਧਾਰੇ ॥੧੧॥ ਕੋਚਿਤ ਸੁਨਹਿੰ ਬਕਾਲੇ ਮਾਂਹਿ। ਖੋਜਨਿ ਹੇਤੁ ਤਹਾਂ ਚਲਿ ਜਾਹਿੰ। ਸਭਿ ਸੋਢੀਨਿ ਬਿਖੈ ਬਿਦਤਾਈ।–ਸ਼੍ਰੀ ਹਰਿਕ੍ਰਿਸ਼ਨ ਗਿਰਾ ਇਮ ਗਾਈ॥੧੨॥ ਗੁਰੂ ਬਕਾਲੇ ਮਹਿੰ ਬਿਦਤਾਵੈਂ–। ਸੰਗਤਿ ਚਲੀ ਹਜ਼ਾਰੋਂ ਆਵੈ। ਲਘੁ ਦੀਰਘ ਸੋਢੀ ਜਹਿੰ ਕਹਾਂ। ਕੀਨਸਿ ਥਾਸ ਜਾਇ ਕਰਿ ਤਹਾਂ* ॥ ੧੩ ॥ ਦਰਬ ਲੋਭ ਤੇ ਉਰ ਬਿਰਮਾਏ। ਗੁਰ ਬਨਿ ਜਾਇੰ ਬਕਾਲੇ ਆਏ। ਹਰਖ ਕਰਤਿ ਬਹੁ ਥਾਨ ਬਨਾਵੈਂ।ਬ੍ਰਿੰਦ ਮਸੰਦਨਿ ਕੋ ਅਪਨਾਵੈਂ[3] ॥੧੪॥ਅਧਿਕ ਮੋਲ ਕੀ ਪੋਸ਼ਿਸ਼ ਦੇਤਿ। ਜਨੋਂ ਕਨੋਂ ਕਰਿ ਬੁਲਵਾਇ ਨਿਕੇਤ। ਦਰਬ ਦੇਨਿ ਕੋ ਕਹੈਂ ਬਿਸਾਲਾ। ਬਨਹਿੰ ਦੀਨ ਤਿਨ ਅੱਗੂ ਕੁਢਾਲਾ ॥ ੧੫ ॥ 'ਮਮ ਮਹਿਮਾ ਕਹੁ ਸੰਗਤਿ ਮਾਂਹਿ।–ਇਹ ਗੁਰ ਅਹੈ ਅਪਰ ਕੋ ਨਾਂਹਿ–। ਜਨੋਂ ਕਨੋਂ ਕਰਿ ਇਤ ਕੋ ਲੈ ਆਵਹੁ। ਚਢਾਹ ਜੁ ਧਨ ਆਧੇ ਤੁਮ ਪਾਵਹੁ ॥ ੧੬ ॥ ਜੋ ਇਤਨੇ ਮਹਿੰ ਰਾਜ਼ੀ ਨਾਂਹਿਨ। ਸਾਭ ਤੁਮ ਲੇਹੁ ਹਮੈਂ ਕੁਛ ਚਾਹ ਨ। ਜੋ ਨਿਜ ਕਰ ਤੇ ਦੇਵਨਿ ਕਰੈ।ਸੋ ਹਮ ਬਰਤਹਿੰਗੇ ਨਿਜ ਘਰੈਂ[4] ॥ ੧੭ ॥ ਬਨਹਿੰ ਮਸੰਦਨਿ ਕੋਰ ਅਧੀਨ। ਕਹਿ ਇੱਤਯਾਦਿ ਬਾਕ ਹੁਇ ਦੀਨ। ਕਰਹਿੰ ਜਤਨ ਗਨ ਕੋ ਇਸ ਰੀਤਿ। ਬਨਨਿ ਗੁਰੂ ਹਰਖਤਿ ਚਹਿੰ ਚੀਤ ॥ ੧੮ ॥ ਖਰਚਹਿੰ ਦਰਬ ਜੁ ਪੁਰਬ ਘਰ ਕੇ। ਦਾਤ ਆਦਿ ਪਟ ਵਸਤ੍ਰ ਬਰਕੈ[5]। ਦੀਨ ਭਏ ਸੋਢੀ ਇਮ ਜਬੈ। ਗਰਬੇ ਬਹੁ ਮਸੰਦ ਗਨ ਤਬੈ ॥ ੧੯ ॥ ਨਿਸ਼ਚੈ ਕਰਿ ਜਾਨੀ ਇਮ ਗਾਥਾ। 'ਗੁਰੂ ਬਨਾਵਨਿ ਹਮਰੇ ਹਾਥਾ। ਗੁਰ ਕੇ ਸੁਤ ਪੋਤੇ ਬਹੁ ਨਾਤੇ[6]। ਜੋ ਅਨੁਸਾਰ ਰਹਹਿੰ

---

[1]ਅਨ+ਆਰਜ=ਨਾ ਸ੍ਰੇਸ਼ਟ,ਬੁਰਾ।[2]ਅਪਣਾ ਪੱਖੀ ਬਣਾਂਵਦੇ ਹਨ।[3]ਵਸਤ੍ਰ ਆਦਿ ਸ੍ਰੇਸ਼ਟ ਵਸਤ੍ਰ ਦੇ। [4]ਪੋਤੇ। (ਅ) ਦਹਤ੍ਰੇ। *ਇਥੇ ਕਵੀ ਜੀ ਆਪ ਮੰਨ ਰਹੇ ਹਨ ਕਿ ਸੋਢੀ ਗੁਰੂ ਬਕਾਲੇ ਨੂੰ ਗਏ ਹਨ। ਵੇਖੋ ਪਿਛਲੇ ਅੰਸੂ ਦੇ ਅੰਕ ੨੭ ਦੀ ਟੂਕ।

ਸਭਿ ਭਾਂਤੀ । ੨੦॥ ਤਿਸ ਢਿਗ ਸੰਗਤਿ ਕੋ ਲੈ ਜੇ ਹੈਂ।ਦਰਬ ਅਕੋਰਨਿ ਕੋ ਅਰਪੈ ਹੈਂ। ਜਿਸ ਕੋ ਨਹਿੰ ਦੇਖਹਿੰ ਅਨੁਸਾਰੀ। ਤਿਸ ਤੇ ਕਰਹਿੰ ਹਰਾਵਨਿ ਸਾਰੀ ॥ ੨੧ ॥ ਬੈਠਨੋ ਰਹੈ ਕਛੂ ਨਹਿੰ ਸਰੈ। ਸਭਿ ਸੋਢੀ ਹਮ ਤੇ ਭਬਿ ਛਰੈਂ । ਜਿਸ ਹਮ ਚਾਹੈਂ ਗੁਰੂ ਬਨਾਵੈਂ। ਬਨੇ ਗੁਰੂ ਕੋ ਤੁਰਤ ਹਟਾਵੈਂ' ॥ ੨੨ ॥ ਮਿਲਹਿੰ ਮਸੰਦ ਪਰਸਪਰ ਕਹੈਂ । 'ਤੌ ਇਸ ਬਿਧਿ ਹਮ ਆਛੀ ਅਹੈ। 'ਕਰਹਿੰ ਨਮੂਨਾ ਸੋਢੀ ਕੋਇ। ਬੈਠਨੋ ਰਹੈ ਅਪਨਿ ਘਰ ਸੋਇ ॥੨੩॥ ਲੇਨਿ ਦੇਨਿ ਸਭਿ ਹਮਰੇ ਹਾਥ'।ਸੰਚਹੁ ਧਨ, ਭੁਗਤਹੁ ਸੁਖ ਸਾਥ'। ਇਮ ਨਿਰਭੈ ਹੁਇ ਬਿਚਰਨਿ ਲਾਗੇ। ਜਿਸ ਕੋ ਪਿਖਹਿੰ ਦੀਨ ਨਿਜ ਆਗੇ ॥੨੪॥ ਤਿਸ ਕੋ ਨਿਕਟਿ ਜਾਹਿੰ ਲੇ ਸੰਗਤਿ । ਮਹਿਮਾ ਕਹੈਂ ਬੈਠਿ ਵਿਚ ਪੰਗਤਿ । 'ਅਬਿ ਇਸ ਕੇ ਢਿਗ ਹੈ ਗੁਰਿਆਈ। ਪੁਰਹੁ ਕਾਮਨਾ ਲਗਿ ਕਰਿ ਪਾਈ' ॥੨੫॥ ਅਨਿਕ ਰੀਤਿ ਕੇ ਕਰਿ ਉਪਦਸ਼। ਲੈ ਸਿੱਖਨਿ ਤੇ ਦਰਬ ਵਿਸ਼ੇਸ਼*।ਇਸ ਪ੍ਰਕਾਰ ਰੌਰਾ†ਪਰਿ ਗਇਉ। ਸਭਿ ਬਿਵਹਾਰ ਬਿਪਰਜੈ°ਭਇਉ॥੨੬॥ਕਿਸ ਕਾਰਨ ਤੇ ਜਿਮ ਭੂਪਾਲ। ਛਪਿ ਕਰਿ ਬੈਠਹਿ ਬਨੈ ਨਿਰਾਲਾ। ਪ੍ਰਜਾ ਬਿਖੈ ਸਭਿ ਦੇਖਨਿ ਠੌਰਾ। ਉਚਿਤ ਅਨੁਚਿਤ ਪਰਹਿ ਬਡ ਰੌਰਾ ॥ ੨੭ ॥ ਜਥਾ ਪੁਰੰਦਰ[4] ਅੰਦਰ ਭੋਇ[5]। ਕਮਲ ਨਾਲਕਾ[6]ਮਹਿ ਥਿਰ ਹੋਇ। ਛਪ ਕਰਿ ਰਹਨੋ ਨ ਜਾਨਨੋਂ ਕਾਹੂੰ। ਪਰਨੋ ਰੌਰ†ਸਭਿ ਦੇਵਨ ਮਾਹੂੰ॥੨੮॥ਤਿਮ ਸਤਿਗੁਰ ਕੇ ਘਰ ਮੈਂ ਹੋਵਾ†। ਨਹਿੰ ਕਨੋਹੂੰ‡ਨਿਰਨੇ ਕਰਿ ਜੋਵਾ। ਸਿਖ ਸੰਗਤਿ ਸਭਿ ਭੂਲੀ ਫਿਰ। ਗੁਰੂ ਨ ਜਾਨਹਿੰ, ਸੰਸੈ ਧਰੈ ॥ ੨੯ ॥ ਬਚਿ ਬਕਾਲ ਮੰਜੀ ਲਾਇ। ਗੁਰ ਬਾਈਸ ਭਏ ਮੁਦ ਪਾਇ। ਆਪ ਆਪ ਕ ਬਡੇ ਕਹਾਵਾਂ।ਸੰਗ ਸ਼ਰੀਕਾਨ ਦੋਹ ਕਮਾਵੈਂ ॥੩੦ ॥ ਨਿੰਦਾ ਕਰਹਿ 'ਕਹਾਂ ਸੋ ਜਾਨੈ[4] ?'।'ਕਹਾਂ ਸ਼ਕਾਂਡ ਅਪਰਾਨ ਮਾਹੀਂ' ਠਾਨੈਂ'। 'ਮੈਂ ਗੁਰ ਬਨਨ ਪਾਇ ਗੁਰਿਆਈ। ਅਪਰ

---

[1]ਭਾਵ ਕਿਸੇ ਸੋਢੀ ਨੂੰ ਨਮੂਨੇ ਮਾਤ੍ਰ ਗੁਰੂ ਬਨਾ ਦੇਈਏ ਜੋ ਅਪਣੇ ਘਰ ਬੈਠਾ ਰਹੇ ਤੇ ਲੈਣ ਦੇਣ ਸਭ ਸਾਡੇ ਹੱਥ ਰਹੇ। [2]ਉਲਟ। [3]ਇੰਦ੍ਰ। [4]ਜਲ। [5]ਇੰਦਰ ਦੇ ਛਪ ਜਾਣ ਤੇ ਜੋ ਘਬਰਾਹਟ ਦੇਵਤਿਆਂ ਵਿਚ ਹੋਈ, ਉਸ ਘਬਰਾਹਟ ਮਾਤ੍ਰ ਦਾ ਦ੍ਰਿਸ਼ਟਾਂਤ ਹੈ। ਦ੍ਰਿਸ਼ਟਾਂਤ ਦਾ ਇਕੋ ਅੰਗ ਲਈਦਾ ਹੈ। [6]ਨਿੰਦਾ ਕਰਦੇ ਹਨ:-ਕਿ ਓਹ ਕੀ ਜਾਣਦਾ ਹੈ! [7]ਹੋਰਨਾਂ ਵਿਚ ਕਿੱਥ ਸ਼ਕਤੀ ਹੈ? (ਇਹ ਗਲ) ਪੱਕੀ ਕਰਦੇ ਹਨ ਅਥਵਾ ਇਹ ਗਲ ਮਨ ਵਿਚ ਪੱਕੀ ਕਰਦੇ ਹਨ।

*ਪਾ-ਸਿਖਨਿ ਤੇ ਦ੍ਰਬ ਹਰਹਿੰ ਵਿਸ਼ੇਸ਼। †ਇੱਥੇ ਕੇਵਲ ਰੌਲੇ ਮਾਤ੍ਰ ਦੇ ਦ੍ਰਿਸ਼ਟਾਂਤ ਦਿੱਤੇ ਹਨ, ਦ੍ਰਿਸ਼ਟਾਂਤ ਦਾ ਇੱਕੋ ਅੰਗ ਲਈਦਾ ਹੈ। ‡ਪਾ-ਕਿਨਹੂੰ।

ਲੋਭ ਚਿਤ ਕਹਿ ਪੁਜਵਾਈ' ॥੧੨॥ ਧੀਰਮੱਲ ਤੇ ਆਦਿਕ ਬ੍ਰਿੰਦ। ਨਿਜ ਘਰ ਤਜਾਗੇ ਰਿਦੇ ਅਨੰਦ।ਬਸੇ ਆਇ ਕਰਿ ਬੀਚ ਬਕਾਲੇ*।ਬਿਸਤਾਰਹਿੰ ਪਾਖੰਡ ਬਿਸਾਲੇ ॥ ੧੨ ॥ ਧਨ ਕੀ ਬਿਭੋ[1] ਜਿਤਿਕ ਜਿਸ ਪਾਹੀ। ਸੰਗਤਿ ਕੋ ਨਿਕਾਸਿ ਦਿਖਰਾਹੀਂ। ਭੋਰੇ ਸਿੱਖ ਦੇਖਿ ਬਿਰਮਾਵੈਂ। ਆਨਿ ਦਰਬ ਕੋ ਭੇਟ ਚਢਾਵੈਂ ॥ ੧੩ ॥ ਤਿਨ ਕੋ ਬਹੁ ਬਿਧਿ ਦੇਤਿ ਦਿਲਾਸਾ। 'ਪੂਰਨ ਕਰਹਿੰ ਸਕਲ ਤੁਮ ਆਸਾ। ਮੋ ਬਿਨ ਗੁਰ ਸੋਢੀ ਨਹਿੰ ਕੋਊ। ਕਬਹਿ ਨ ਮਿਲਹੁ ਕਹਹਿ ਕਿਮ ਸੋਊ' ॥ ੧੪ ॥ ਇਮ ਧਨ ਲੋਭ ਦੇਖਿ ਸਿਖ ਸਜਾਨੇ। ਕਰਾਮਾਤ ਛੁਛੇ ਪਹਿਚਾਨੇ। ਹਟਕ ਰਹੇ, ਨਹਿੰ ਮਿਲਿਬੋ ਠਾਨਹਿੰ। ਗੁਰ ਕੋ ਗੁਨ ਜਾਨੈ ਤਉ ਮਾਨਹਿੰ ॥ ੧੫ ॥ ਕਹੌਂ ਪ੍ਰਸੰਗ ਕਹਾਂ ਲਗਿ ਔਰਾ। ਸਿਖ ਸੰਗਤਿ ਮਹਿੰ ਜੋਤਿਕ ਰੌਰਾ। ਸ਼੍ਰੀ ਗੁਰ ਤੇਗ ਬਹਾਦਰ ਚੰਦਾ। ਸਦਾ ਲੇਤਿ ਰਸ ਗਯਾਨਾਨੰਦ ॥ ੧੬ ॥ ਨਹੀਂ ਅਪਨਪੌ ਕਰਹਿੰ ਲਖਾਈ। ਘਰ ਅੰਤਰ ਥਿਰ ਰਹਹਿੰ ਗੁਸਾਈਂ। ਮਾਤ ਨਾਨਕੀ ਸਭਿ ਮਨ ਜਾਨੀ। ਸਿਮਰਤਿ ਭਰਤਾ ਕੀ ਬਰ ਬਾਨੀ ॥੧੭॥–ਸੋ ਅਬਿ ਸਮਾ ਪਹੁਚਨੇ ਆਈ। ਮਮ ਸੁਤ ਕੋ ਹੁਇ ਹੈ ਗੁਰਿਆਈ–ਘਰ ਅੰਤਰ ਬੈਠਹਿ ਨਿਤ ਹੇਰਹਿ। ਬਿਦਤਨਿ ਹੇਤੁ ਪੁੱਤ੍ਰ ਕੋ ਪ੍ਰੇਰਹਿ ॥ ੧੮ ॥ ਅਪਰ ਸੋਢੀਅਨਿ ਕੀ ਪਿਖਿ ਗਾਥਾ। ਕਹਿ ਬਹੁ ਬਾਰ ਆਤਮਜ[2] ਸਾਥਾ। 'ਗਾਦੀ ਕੋ ਮਾਲਿਕ ਤੁਮ ਬਨਹੁ। ਰੌਰਾ ਪਰਨੋ ਸਰਬ ਕੋ ਹਨਹੁੰ'॥੧੯॥ਸੁਨਿ ਸ਼੍ਰੀ ਤੇਗਬਹਾਦਰ ਸ਼ੌਨ। ਇਕ ਰਸ ਥਿਰੇ ਧਰੇ ਮੁਖ ਮੌਨ। ਆਗੇ ਕਥਾ ਕਹੌਂ ਇਨ ਕੇਰੀ। ਜਿਮ ਬਿਦਤਹਿੰ ਪਿਖਿ ਪ੍ਰੀਤਿ ਘਨੇਰੀ ॥ ੪੦ ॥ ਦਸਮ ਰਾਸਿ ਅਬਿ ਪੂਰਨ ਕੀਨ। ਸਤਿਗੁਰ ਚਰਨ ਕਮਲ ਚਿਤ ਦੀਨਿ। ਕਵਿ ਸੰਤੋਖ ਸਿੰਘ ਦ੍ਵੈ ਕਰ ਜੋਰ। ਬਾਰੰਬਾਰ ਨਿਹੋਰਿ ਨਿਹੋਰਿ[3] ॥ ੪੧ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਮਤਿ ਰਾਸੇ ਕਵੀ ਸੰਤੋਖ ਸਿੰਘ ਵਿਰਚਤਾਯਾਂ ਤਯਾਯਾਂ 'ਸ੍ਰੀ ਚਰਿਤ੍ਰਯਤ ਬਰਨ ਪ੍ਰਸੰਗ' ਤਰਨਤੰ ਨਾਮ ਛਠ ਪੰਚਾਸਤੀ ਅੰਸੁ ॥ ੫੬ ॥ ਚਸਮੀ ਰਾਸ ਸੰਮਾਪਤੇ ਮਸਤੁ ਸੁਭ ਮਸਤ ॥

॥ ਦਸਮੀਂ ਰਾਸ਼ਿ ਸਮਾਪਤਿ ਹੋਈ ॥

---

[1]ਵਿਭੂਤੀ। [2]ਪੁੱਤ੍ਰ। [3]ਨਮਸਕਾਰ ਕਰ ਕਰਕੇ।

*ਬਾਹਰੋਂ ਆਕੇ ਵੈਸੇ ਹਨ, ਪਹਿਲਾਂ ਬਕਾਲੇ ਨਹੀਂ ਸਨ ਬਸਦੇ; ਕਵਿ ਜੀ ਆਪ ਦੱਸਦੇ ਹਨ।

੧ ਓ ਸਤਿਗੁਰ ਪ੍ਰਸਾਦਿ ॥ ੧ ਓ ਸ਼੍ਰੀ ਵਾਹਿਗੁਰੂ ਜੀ ਕੀ ਫਤਹ ॥
ਅਥ ਇਕਾਦਸ਼ਮੀ ਰਾਸਿ ਲਿੱਖਨਤੇ ॥

ਅੰਸ ੧. [ਮੰਗਲ। ਬਕਾਲੇ ਸੋਢੀ]।

੧. ਇਸ਼੍ਟ ਦੇਵ—ਸ਼੍ਰੀ ਅਕਾਲ ਪੁਰਖ—ਮੰਗਲ।

ਦੋਹਰਾ ॥ ਸਤਿ ਚਿਤ ਅਨੰਦ ਸਮਾਨ ਇਕ ਨਿਰਗੁਨ ਸਰਗੁਨ ਮਾਂਹਿ।
ਗਜਾਨਾਦਿਕ* ਗੁਨ ਈਸ਼ ਕੇ ਜੀਵ ਬਿਖੈ ਇਹ ਨਾਂਹਿ ॥ ੧ ॥

ਸਤਿ ਚਿਤ ਅਨੰਦ=ਸ਼ਤਿ ਚਿਤ ਤੇ ਅਨੰਦ ਸਰੂਪ ਪਰਮਾਤਮਾ; ਦੇਖੋ ਸ਼੍ਰੀ ਗੁਰੁ ਨਾਃ ਪ੍ਰਃ ਪੁਰਃ ਅਧਯਾਃ ੧ ਅੰਕ ੩ ਦੇ ਪਦ ਅਰਥ।
ਨਿਰਗੁਣ=ਜਿਸ ਵਿਚ ਗਿਆਨਾਦਿ ਗੁਣ ਨਹੀਂ ਹਨ। ਮੁਰਾਦ ਜੀਵ ਤੋਂ ਹੈ।
ਸਰਗੁਣ=ਜਿਸ ਵਿਚ ਗਿਆਨਾਦਿਕ ਗੁਣ ਹਨ। ਮੁਰਾਦ ਈਸ਼੍ਵਰ (ਆਦਿਆ ਸਬਲ) ਤੋਂ ਹੈ।

ਅਰਥ—ਗਿਆਨਾਦਿਕ ਗੁਣ ਈਸ਼੍ਵਰ ਵਿਚ ਹਨ; (ਤਾਂਤੇ ਉਹ) ਸਰਗੁਣ ਹੈ। ਜੀਵ ਵਿਚ ਇਹ (ਗਿਆਨਾਦਿ ਗੁਣ) ਨਹੀਂ ਹਨ, (ਇਸ ਕਰਕੇ ਉਹ) ਨਿਰਗੁਣ ਹੈ, (ਪਰ) ਸਤਿ ਚਿਤ ਆਨੰਦ (ਸ ਪ ਪਰਮਾਤਮਾਂ ਇਨ੍ਹਾਂ ਦੋਹਾਂ ਜੀਵ ਤੇ ਈਸ਼੍ਵਰ ਵਿਚ) ਇਕ ਸਮਾਨ (ਵਿਆਪਕ) ਹੈ, (ਉਸ ਸਤਚਿਤ ਆਨੰਦ ਸਰੂਪ ਪਰਮਾਤਮਾਂ ਨੂੰ ਮੇਰੀ ਨਮਸਕਾਰ ਹੋਵੇ)।

ਹੋਰ ਅਰਥ—ਨਿਰਗੁਣ ਤੇ ਸਰਗੁਣ ਵਿਚ ਸਤਿ ਚਿਤ ਅਨੰਦ ਇਕ ਸਮਾਨ (ਸਮਾ) ਰਿਹਾ ਹੈ। (ਫਰਕ ਇਹ ਹੈ ਕਿ) ਗਜਾਨ ਆਦਿਕ ਗੁਣ ਈਸ਼੍ਵਰ ਵਿਚ ਹਨ, ਜੀਵ ਵਿਚ ਇਹ ਨਹੀਂ ਹਨ।

੨. 'ਕਵਿ-ਸੰਕੇਤ' ਮਿਰਯਾਦਾ ਦਾ ਮੰਗਲ।

ਸ੍ਰੈਯਾ॥ਗੁਨਮੰਦਿਰ ਸੁੰਦਰ,ਦੇਹ ਪ੍ਰਭਾ† ਸਮਪਾਰਦ,ਚੰਦ੍ਰਿਕਚੰਦ,ਸੁਚੰਦਨ।
ਬਰ ਬੰਦਨ ਬਿੰਦੁ ਸੁ ਭਾਲ ਪੈ ਤੈਦੁਲ ਚੰਦ ਕਲਾ ਵਿਚ ਜਨੋਂ ਮਹਿ ਨੰਦਨ।
ਕਰ ਬੰਦਿ ਕਰੌਂ ਪਦ ਬੰਦਨ ਕੋ ਅਰਵਿੰਦ ਮਨਿੰਦ ਅਨੰਦ ਮਲਿੰਦਨਿ।
ਕਰ ਬੋਨੁਵਤੀ!ਮੁਝਦੇਹੁ ਮਤੀ,ਸ਼ੁਭ ਸਾਰਸਤੀ ਦੁਖ ਦੁੰਦ ਨਿਕੇਦਨ! ॥੨॥

---

*ਪਾਃ—ਗਜਾਨਾਨੰਦ। †ਇਹ ਪਦ ਦੋਹਰੀ ਦੀਪਕ ਰੱਖ ਕੇ ਅਰਥ ਕਰੀਏ ਤੇ ਇਉਂ ਬਣੇਗਾ—ਤੇਰੀ ਸੁੰਦਰ ਦੇਹ ਗੁਣਾਂ ਦਾ ਮੰਦਰ ਤੇ ਇਹ ਦੀ (ਪ੍ਰਭਾ) ਸੋਭਾ"""।

ਪ੍ਰਭਾ=ਸ਼ੋਭਾ। ਚੰਦ੍ਰਿਕ ਚੰਦ=ਚੰਦ ਦੀ ਚਾਨਣੀ।
ਚੰਦਨ=ਸੰਧੂਰ। ਇੰਦ੍ਰ=ਤ੍ਰਿਲੋਕ। ਤੈਦੁਲ=ਚਾਵਲ।
ਅਹਿਨੰਦਨ=ਪ੍ਰਥਵੀ ਦਾ ਪੁੱਤ੍ਰ ਭਾਵ ਮੰਗਲ, ਜਿਸ ਦਾ ਰੰਗ ਲਾਲ ਮੰਨਿਆ ਜਾਂਦਾ ਹੈ। ਅਲਿੰਦਨਿ=ਟੋਰਿਆਂ ਨੂੰ। ਕਰ ਏਨ ਵਤੀ=ਦੇਂਹ ਵਿਚ ਵੀਣਾ (ਧਾਰਨੇ) ਵਾਲੀ। ਅਸਲ ਵਿਚ ਵੇਨੁ ਨਾਮ ਬੰਸਰੀ ਦਾ ਹੈ, ਪਰ ਵੀਣਾ ਲਈ ਵਰਤਿਆ ਗਿਆ ਹੈ।

ਅਰਥ–(ਤੂੰ ਸਾਰੇ) ਕੁਲਾਂ ਦਾ ਸੁੰਦਰ ਮੰਦਿਰ ਹੈਂ (ਤੇਰੀ) ਦੇਹ ਦੀ ਸ਼ੋਭਾ ਪਾਰੇ ਵਾਂਙ (ਉੱਜਲ) ਹੈ, ਧੰਦਰਮਾਂ ਦੀ ਚਾਂਦਨੀ (ਵਤ ਸ਼ੀਤਲ) ਹੈ, ਤੇ ਚੰਦਨ (ਸਮਾਨ ਸੁਰੰਧਿਤ) ਹੈ। ਤੇਰੇ ਮੱਥੇ ਉੱਤੇ ਸੰਧੂਰ ਦੀ ਸ੍ਰੇਸ਼ਟ ਟਿੱਕੀ ਵਿਚ ਚਾਵਲ (ਮੋਹੇ ਸ਼ੋਭ ਰਹੇ ਹਨ) ਜਿਵੇਂ ਮੰਗਲ ਵਿਚ ਚੰਦ੍ਰਮਾਂ ਚੰਮਾਂ ਕਲਾਂ। (ਮੈਂ) ਹੱਥ ਜੋੜ ਕੇ ਤੇਰੇ ਚਰਨਾਂ ਨੂੰ ਵੰਦਨਾ ਕਰਦਾ ਹਾਂ ਜੋ ਕਿ ਭਟ੍ਰਲਾਂ ਵਾਂਙ (ਆਪਣੇ ਕਵੀ ਰੂਪ) ਟੋਰਿਆਂ ਨੂੰ ਅਨੰਦ (ਦੇਣ ਵਾਲੇ ਹਨ)। ਹੇ ਹੱਥ ਵਿਚ ਵੀਣਾ (ਧਰਨੇ) ਵਾਲੀ! ਤੇ ਸਾਰੇ ਦੁੱਖਾਂ ਨੂੰ ਕੱਟਣ ਵਾਲੀ ਸਰੱਸ੍ਵਤੀ! ਮੈਨੂੰ ਸ਼ੁਭ ਮਤਿ ਦੇਹੁ (ਜੋ ਗੁਰੂ ਜਸ ਕਥਨ ਕਰਾਂ)।

੩. ਇਸ਼੍ਟ ਗੁਰੂ–ਸ਼੍ਰੀ ਗੁਰੂ ਨਾਨਕ ਦੇਵ ਜੀ–ਮੰਗਲ।

ਦੋਹਰਾ ॥ ਪਸਰਜੋ ਜਸ ਦਸ ਦਿਸ਼ਨਿ ਮੈਂ ਸਦ੍ਰਸ਼ ਸੁਮਨਸ ਸੇਤ।
ਅਛ੍ਰਮਤ* ਜੁਤਿ ਜੀਤਜੋ ਜਗਤ, ਸ਼੍ਰੀ ਨਾਨਕ ਸੁਖ ਦੇਤ ॥ ੩॥

ਸਦ੍ਰਸ=ਵਤ, ਵਰਗਾ। ਸੁਮਨਸ=ਫੁੱਲ। ਸੇਤ=ਚਿੱਟੇ।
ਅਛ੍ਰਮਤ=ਬਜ਼ਰਗੀ। ਕਰਾਮਾਤ* [ਅਃ, ਅਲ੍ਹਮਤ=ਬਜ਼ੁਰਗੀ]।

ਅਰਥ–ਚਿੱਟੇ ਫੁੱਲਾਂ ਵਰਗਾ (ਉੱਜਲ) ਜਸ (ਜਿਨਾਂ ਦਾ) ਦਸੋਂ ਦਿਸ਼ਾਂ ਵਿਚ ਫੈਲਿਆ ਹੋਇਆ ਹੈ (ਅਤੇ ਜਿਨਾਂ ਨੇ) ਕਰਾਮਾਤ (ਯਾ ਬਜ਼ੁਰਗੀ) ਨਾਲ ਜਗਤ ਨੂੰ ਜਿੱਤ ਲਿਆ ਹੈ (ਐਸੇ) ਸੁਖ ਦਾਤੇ ਸ਼੍ਰੀ (ਗੁਰੂ) ਨਾਨਕ (ਦੇਵ ਜੀ ਨੂੰ ਮੇਰੀ ਨਮਸਕਾਰ ਹੈ)।

੪. ਇਸ਼੍ਟ ਗੁਰੂ–ਸ਼੍ਰੀ ਗੁਰੂ ਅੰਗਦ ਦੇਵ ਜੀ ਦਾ–ਮੰਗਲ।

ਅਜਰ ਜਰਨ, ਧੀਰਜ ਧਰਨਿ, ਧਰਨਿ ਮਨਿੰਦ, ਅਮੰਦ।
ਸ਼੍ਰੀ ਅੰਗਦ ਪਦ ਪਦਮ ਕੋ ਨਮਹਿੰ ਮੁਕੰਦ ਅਨੰਦ ॥ ੪ ॥

ਧਰਨਿ=ਧਰਣ ਵਿਚ। ਧਰਨਿ=ਧਰਤੀ, ਪ੍ਰਿਥਵੀ।
ਅਮੰਦ=ਜੋ ਮੰਦ ਨਾ ਹੋਵੇ, ਤਤਪਰ, ਸ੍ਰੇਸ਼ਟ। ਪਦਮ=ਕਵਲ।
ਮੁਕੰਦ ਅਨੰਦ=ਅਨੰਦ ਤੇ ਮੁਕਤੀ ਦੇ ਦਾਤਾ।

ਅਰਥ–ਜੋ ਧੀਰਜ ਧਾਰਨ ਵਿਚ ਧਰਤੀ ਤੁੱਲ ਹਨ ਤੇ ਅਜਰ ਨੂੰ ਜਰਨ ਵਿਚ (ਸਦਾ)

*ਕਵੀ ਜੀ ਨੇ ਇਹ ਪਦ ਕਰਾਮਾਤ ਦੇ ਅਰਥਾਂ ਵਿਚ ਹੀ ਬਹੁਤਾ ਵਰਤਿਆ ਹੈ।

ਤਤਪਰ ਹਨ, ਦੋ ਮੁਕਤੀ ਤੇ ਅਨੰਦ ਦੇ ਦਾਤਾ ਹਨ। (ਐਸੇ) ਸ਼੍ਰੀ (ਗੁਰੂ) ਅੰਗਦ ਦੇਵ ਜੀ ਦੇ ਚਰਨਾਂ ਕਵਲਾਂ ਨੂੰ ਮੈਂ ਨਮਸਕਾਰ ਕਰਦਾ ਹਾਂ।

੫. ਇਸ਼੍ਟ ਗੁਰੂ—ਸ਼੍ਰੀ ਗੁਰੂ ਅਮਰਦਾਸ ਜੀ ਦਾ—ਮੰਗਲ।

ਭਾਨੂ ਸਮਾਨ ਸੁ ਗ੍ਯਾਨ ਦਿਢਿ, ਹਾਨਿ ਤਿਮਰ ਅੱਗ੍ਯਾਨ।
ਅਛ੍ਮਤਿ ਦਾਨੀ ਅਨਿਕ ਕੇ ਸ਼੍ਰੀ ਗੁਰੁ ਅਮਰ ਸੁਜਾਨ ॥ ੫॥

{ ਭਾਨੁ=ਸੂਰਜ। ਤਿਮਰ=ਅੰਧੇਰਾ।
ਅਛ੍ਮਤ=ਕਰਾਮਾਤ, ਬਖ਼ਸ਼ਰਗੀ। 'ਅਛ੍ਮਤਿ ਦਾਨੀ' ਤੋਂ ਏਥੇ ਇਸ਼ਾਰਾ ਬਾਈ ਮੰਜੀਆਂ ਆਦਿਕ ਕਲ ਹੈ, ਜਿਨ੍ਹਾਂ ਨੂੰ ਆਪ ਨੇ ਅਛ੍ਮਤ ਦਾਨ ਦੇਕੇ ਗੁਰਮੁਖ ਬਣਾਇਆ। }

ਅਰਥ—ਸ਼੍ਰੀ ਗੁਰੂ ਅਮਰਦਾਸ ਜੀ ਦਾ (ਆਪਣਾ) ਗਿਆਨ ਸੂਰਜ ਸਮਾਨ ਦ੍ਰਿੜ੍ਹ (=ਅਚੱਲ) ਹੈ, (ਤੇ ਦੂਸਰਿਆਂ ਦੇ) ਅੱਗ੍ਯਾਨ (ਰੂਪੀ) ਅਨ੍ਹੇਰੇ ਨੂੰ ਨਾਸ਼ ਕਰਨ ਵਾਲੇ ਹਨ, ਅਤੇ ਅਨੇਕਾਂ ਦੇ ਅਛ੍ਮਤ ਦਾਤਾ ਹਨ, (ਐਸੇ) ਸੁਜਾਨ (ਸ਼੍ਰੀ ਗੁਰੂ ਜੀ) ਦੇ ਚਰਨਾਂ ਕਵਲਾਂ ਉਪਰ ਮੇਰੀ ਨਮਸਕਾਰ ਹੈ।

੬. ਇਸ਼੍ਟ ਗੁਰੂ—ਸ਼੍ਰੀ ਗੁਰੂ ਰਾਮ ਦਾਸ ਜੀ ਦਾ—ਮੰਗਲ।

ਸੋਢੀ ਕੁਲ ਸ਼ਮ ਗਗਨ ਮੈਂ ਬਿਦਤੇ ਭਾਨੁ ਮਨਿੰਦ।
ਰਾਮਦਾਸ ਸ਼੍ਰੀ ਸਤਿਗੁਰੂ ਬੰਦੌਂ ਪਦ ਅਰਵਿੰਦ ॥ ੬ ॥

ਅਰਥ—ਸੋਢੀ ਕੁਲ ਰੂਪੀ ਅਕਾਸ਼ ਵਿਚ (ਜੋ) ਸੂਰਜ ਵਾਂਙੂ ਪ੍ਰਗਟੇ (ਮੈਂ ਐਸੇ) ਸ਼੍ਰੀ ਸਤਿਗੁਰੂ (ਗੁਰੂ) ਰਾਮਦਾਸ (ਜੀ ਦੇ) ਚਰਨਾਂ ਕਵਲਾਂ (ਪਰ) ਨਮਸਕਾਰ ਕਰਦਾ ਹਾਂ।

੭. ਇਸ਼੍ਟ ਗੁਰੂ—ਸ਼੍ਰੀ ਗੁਰੂ ਅਰਜਨ ਦੇਵ ਜੀ ਦਾ—ਮੰਗਲ।

ਦਾਸਨਿ ਕੀ ਫਾਸਨਿ ਕਟੈਂ ਉਪਦੇਸ਼ਤਿ ਸਤਿਨਾਮੁ।
ਸ਼੍ਰੀ ਅਰਜਨ ਬਰਜਨਿ ਕੁਮਤਿ ਤਿਨ ਪਦ ਪਦਮ ਪ੍ਰਣਾਮ ॥ ੭ ॥

{ ਬਰਜਨ=ਵਰਜਣ ਵਾਲੇ। ਭਾਵ ਨਾਸ਼ ਕਰਨੇ ਵਾਲੇ।
ਕੁਮਤਿ=ਦੁਰਬੁੱਧੀ, ਮੂਰਖਤਾ। }

ਅਰਥ—(ਜੋ ਸ਼ਰਨਾਗਤ) ਦਾਸਾਂ ਦੀਆਂ ਕੁਮੱਤਾਂ ਨੂੰ ਦੂਰ ਕਰਕੇ ਸਤਿਨਾਮ ਦਾ ਉਪਦੇਸ਼ ਦੇਂਦੇ ਹਨ (ਤੇ ਐਉਂ ਲੋਕ ਪ੍ਰਲੋਕ ਦੀਆਂ) ਫਾਹੀਆਂ ਕੱਟ ਦਿੰਦੇ ਹਨ। (ਐਸੇ) ਸ਼੍ਰੀ (ਗੁਰੂ) ਅਰਜਨ (ਦੇਵ ਜੀ) ਦੇ ਚਰਨਾਂ ਕਵਲਾਂ ਨੂੰ (ਮੈਂ) ਨਮਸਕਾਰ ਕਰਦਾ ਹਾਂ।

੮. ਇਸ੍ਟ ਗੁਰੂ—ਸ੍ਰੀ ਗੁਰੂ ਹਰਿ ਗੋਬਿੰਦ ਜੀ ਦਾ—ਮੰਗਲ।

ਜੋਧਾ ਕ੍ਰੱਧਤਿ ਜੁੱਧ ਮਹਿ, ਰਿਦਾ ਸਥਿਤ* ਬ੍ਰਹਮ ਗ੍ਯਾਨ।
ਸ੍ਰੀ ਹਰਿ ਗੋਵਿੰਦ ਚੰਦ ਪਦ ਬੰਦਨ ਸਿਰ ਤੇ ਠਾਨਿ ॥ ੮ ॥

ਅਰਥ—(ਜਿਨ੍ਹਾਂ ਦਾ) ਹਿਰਦਾ ਸਥਿਤ (ਦ੍ਰਿੜ) ਹੈ ਬ੍ਰਹਮ ਗਿਆਨ ਵਿਚ (ਪ੍ਰੰਤੂ) ਜੁੱਧ ਵਿਚ (ਜੇ) ਰੌਦ੍ਰ ਰਸੀ ਜੋਧਾ ਹੋ ਜਾਂਦੇ ਹਨ (ਐਸੇ) ਸ੍ਰੀ ਹਰਿ ਗੋਵਿੰਦ ਚੰਦ ਜੀ ਦੇ ਚਰਨਾਂ ਨੂੰ (ਅਪਣੇ) ਸੀਸ ਤੇ ਟਿਕਾਕੇ ਬੰਦਨਾ ਕਰਦਾ ਹਾਂ।

ਹੋਰ ਅਰਥ—ਦੂਸਰੀ ਸਤਰ ਦਾ—ਸ੍ਰੀ ਹਰਿਗੋਬਿੰਦ ਜੀ ਦੇ ਚਰਨਾਂ ਉੱਤੇ ਸਿਰ ਟਿਕਾਕੇ ਬੰਦਨਾ ਕਰਦਾ ਹਾਂ।

ਭਾਵ—ਇਥੇ ਕਵਿ ਜੀ ਇਕ ਕਟਾਖ੍ਯ ਵਿਚ ਮੀਰੀ ਪੀਰੀ ਦਾ ਭੇਤ ਖੋਹਲਦੇ ਹਨ। ਹਿਰਦੇ ਵਿਚ ਬ੍ਰਹਮ ਗ੍ਯਾਨ ਵੱਸਣਾਂ ਨਾ ਕੇਵਲ ਸ਼ਾਂਤ ਰਸ ਦਾ ਕਮਾਲ ਹੈ, ਸਗੋਂ ਸ਼ਾਂਤਿ ਰਸ ਦੇ ਸਦਾ ਸਥਿਤ ਹੋਣ ਦਾ ਤੇ ਮ੍ਰਹਾਣ ਭੂਤ ਹੋਣ ਦਾ ਪਤਾ ਦਿੰਦਾ ਹੈ। ਫਿਰ ਸ਼ੰਕਾ ਹੁੰਦੀ ਹੈ ਕਿ ਜਦ ਅੰਦਰ ਬ੍ਰਹਮ ਗ੍ਯਾਨ ਹੈ, ਜਿਸਦਾ ਸਥਾਈ ਭਾਵ ਨਿਰਵੇਦ ਹੈ ਤਾਂ ਬੀਰ ਰਸ—ਜਿਸਦਾ ਸ੍ਰਥਾਈ ਭਾਵ ਉਤਸਾਹ ਹੈ ਤੇ ਇਸ ਤੋਂ ਥੀ ਔਰੀ ਲੀਖੱਕੀ ਕ੍ਰੋਧ ਹੈ ਜੋਕਿ ਰੌਦ੍ਰ ਰਸ ਦਾ ਸ੍ਰਥਾਈ ਭਾਵ ਹੈ- ਕਿਵੇਂ ਅੰਦਰ ਆ ਵੱਸਦਾ ਹੈ? ਇਸਦਾ ਉੱਤ੍ਰ ਦਿੰਦੇ ਹਨ, ਕਿ ਜੁੱਧ ਵਿਚ ਜਾਕੇ ਰੌਦ੍ਰ ਰਸੀ ਰੰਗ ਜਮਾਉਂਦੇ ਹਨ, ਅਰਥਾਤ ਜੁੱਧ ਦੇ ਉਦੀਪਨ ਪ੍ਰਭਾਵ ਨਾਲ ਜੋਧ ਦਾ ਭਾਵ ਉਪਜਦਾ ਹੈ, ਇਉਂ ਉਪਜਿਆ ਕ੍ਰੋਧ 'ਸਥਾਈ' ਨਹੀਂ ਹੁੰਦਾ ਪਰ 'ਸੰਚਾਰੀ' ਹੁੰਦਾ ਹੈ, ਉਪਜਾ ਆਉਂਦਾ ਤੇ ਉਪਰਾ ਦੂਰ ਜਾਂਦਾ ਹੈ, ਅੰਦਰ ਵਸਦੇ ਬ੍ਰਹਮ ਗ੍ਯਾਨ ਨੂੰ ਉਹ ਹਿਲਾ ਨਹੀਂ ਸਕਦਾ ? ਉਤਸਾਹ ਤੇ ਬ੍ਰਹਮ ਗਿਆਨ ਪਰਸਪਰ ਵਿਰੋਧੀ ਭਾਵ ਨਹੀਂ ਹਨ।

੯. ਇਸ੍ਟ ਗੁਰੂ—ਸ੍ਰੀ ਗੁਰੂ ਹਰਿ ਰਾਇ ਜੀ ਦਾ—ਮੰਗਲ।

ਕਰੇ ਰੰਕ ਰਾਜਾ ਅਧਿਕ ਅਬਿ ਲੌ ਬਿਦਤਿ ਪ੍ਰਤਾਪ।
ਸ੍ਰੀ ਸਤਿਗੁਰ ਹਰਿਰਾਇ ਜੀ ਹਰਤਾ ਪਾਪ ਕਲਾਪ ॥ ੯ ॥

{ ਅਧਿਕ—ਵੱਡੇ। ਅਧਿਕ ਰਾਜਾ ਕਰੇ—ਵੱਡੇ ਰਾਜੇ ਬਣਾ ਦਿਤਾ। (ਅ) ਬਹੁਤਿਆਂ (ਗਰੀਬਾਂ) ਨੂੰ ਰਾਜਾ ਬਣਾ ਦਿਤਾ। }

ਅਰਥ—ਸ੍ਰੀ ਸਤਿਗੁਰੂ (ਗੁਰੂ) ਹਰਿਰਾਇ ਜੀ (ਆਪਣੇ ਮੁਮੋਖੂ ਸੇਵਕਾਂ ਦੇ) ਸਾਰੇ ਪਾਪਾਂ ਦੇ ਨਾਸ਼ ਕਰਨ ਹਾਰ (ਹਨ ਅਤੇ ਉਹਨਾਂ ਨੇ ਆਪਣੇ ਮਾਯਕ ਬੁੜ੍ਹਾਂ ਵਾਲੇ ਸੇਵਕਾਂ ਨੂੰ) ਰੰਕਾਂ ਤੋਂ ਵੱਡੇ ਰਾਜੇ ਕਰ ਦਿਤਾ, ਜਿਨ੍ਹਾਂ ਦਾ ਅਜ ਤਕ (ਜਗਤ ਵਿਚ) ਪ੍ਰਤਾਪ ਪ੍ਰਗਟ ਹੈ।

ਭਾਵ—ਕਲਜੁਗ ਦੇ ਲੱਛਣਾਂ ਦੀ ਕਲਜੁਗ ਕੀਤੀ ਤੇ ਰੰਕਾਂ ਨੂੰ ਮਹਾਰਾਜੇ

*ਪਾ—ਬ੍ਰਸਤ।

ਬਣਾਇਆ, ਫੂਲਕੇ ਰਾਜੇ ਤੇ ਮਹਾਰਾਜੇ ਹੋਰ ਜਗੀਰਦਾਰ, ਮਾਫੀਦਾਰ, ਆਦਿ ਆਪਦੇ ਵਰਾਂ ਨਾਲ ਹੋਏ ਸੇ।

੧੦. ਇਸ਼੍ਟ ਗੁਰੂ—ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ—**ਮੰਗਲ।**

ਬਾਲ ਬੈਸ ਬ੍ਰਿਧ ਗ੍ਯਾਨ ਮਹਿੰ ਸਮਰਥ ਸ਼੍ਰੀ ਗੁਰਦੇਵ।
ਪਦ ਅਰਵਿੰਦਨਿ ਬੰਦਨਾ ਮੁਕਤਿ ਪਾਇ ਜਿਨ ਸੇਵ ॥ ੧੦ ॥

ਅਰਥ—ਸਮਰੱਥ ਸ਼੍ਰੀ ਗੁਰਦੇਵ (ਹਰਿ ਕ੍ਰਿਸ਼ਨ ਜੀ ਦੇ) ਚਰਨਾਂ ਕਮਲਾਂ ਪਰ ਮੇਰੀ ਨਮਸਕਾਰ ਹੈ ਜਿਨ੍ਹਾਂ ਦੀ ਸੇਵਾ ਤੋਂ ਮੁਕਤੀ ਪ੍ਰਾਪਤ ਹੁੰਦੀ ਹੈ (ਚਾਹੇ ਓਹ) ਉਮਰਾ ਵਿਚ ਬਾਲ ਹਨ (ਪਰ) ਗਯਾਨ ਵਿਚ ਬ੍ਰਿੱਧ ਹਨ।

ਭਾਵ—ਬਾਲ ਅਵਸਥਾ ਵਿਚ ਬਾਲਿਕ ਅਚੇਤ ਤੇ ਨਿਰਬਲ ਹੁੰਦਾ ਹੈ ਨਾਲੇ ਆਪਣੇ ਸੇਵਕ ਨੂੰ ਸੁਤੰਤ੍ਰ ਕੁਛ ਦੇਣ ਤੋਂ ਅਸਮਰਥ ਹੁੰਦਾ ਹੈ ਪ੍ਰੰਤੂ ਬਾਲ ਉਮਰ ਸ੍ਵਰੂਪ ਸ਼੍ਰੀ ਸਤਿਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਗੁਰ ਅਵਤਾਰ ਹੋਣ ਕਰਕੇ ਬਾਲਕਪਨ ਦੀਆਂ ਤਿੰਨਾਂ ਹੀ ਕਮਜ਼ੋਰੀਆਂ ਤੋਂ ਰਹਿਤ ਹਨ। ਅਚੇਤਤਾ ਦੇ ਮੁਕਾਬਲੇ ਵਿਚ ਉਹ ਗਯਾਨ ਬ੍ਰਿੱਧ ਹਨ, ਨਿਰਬਲਤਾ ਦੇ ਮੁਕਾਬਲੇ ਵਿਚ ਉਹ ਪਰਮ ਸਮਰੱਥ ਹਨ ਤੇ ਆਪਣੇ ਸੇਵਕਾਂ ਨੂੰ ਸੁਤੰਤ੍ਰ ਹੀ ਮੁਕਤੀ ਵਰਨੀ ਦ੍ਰਿਢਲੱਭ ਪਦਾਰਥ ਦੇ ਦਾਤਾ ਹੋਣ ਕਰਕੇ ਸੁਤੰਤ੍ਰ ਦਾਤੇ ਹਨ ਤੇ ਸਫਲ ਸੇਵਯ ਹਨ, ਭਾਵ ਸ਼ਰੀਰਕ ਅਵਸਥਾ ਤੇ ਉਮਰਾ ਸਤਿਗੁਰੂ ਸਜੋਤੀ ਤੇ ਹਾਵੀ ਨਹੀਂ ਹਨ।

੧੧ ਇਸ਼੍ਟ ਗੁਰੂ—ਸ਼੍ਰੀ ਗੁਰੂ ਤੇਗ ਬਹਾਦਰ ਜੀ—**ਮੰਗਲ।**

ਹਿੰਦੂ ਧਰਮ ਤਰੁ ਮੂਲ ਕੋ ਰਾਖ੍ਯੋ ਧਰਨਿ ਮਝਾਰ।
ਤੇਗ ਬਹਾਦੁਰ ਸਤਿਗੁਰੂ ਤ੍ਰਿਣ ਸਮਾਨ ਤਨ ਡਾਰਿ ॥ ੧੧ ॥

ਅਰਥ—(ਸ਼੍ਰੀ) ਸਤਿਗੁਰੂ ਤੇਗ ਬਹਾਦੁਰ ਜੀ ਨੇ ਤਿਣਕੇ ਵਤ (ਆਪਣੇ) ਸ਼ਰੀਰ ਨੂੰ ਤ੍ਯਾਗਕੇ ਹਿੰਦੂ ਧਰਮ (ਰੂਪੀ) ਬ੍ਰਿੱਛ ਦੀ ਜੜ੍ਹ ਨੂੰ (ਉਖੜਨੋਂ ਬਚਾਕੇ) ਧਰਤੀ ਵਿਚ ਰੱਖ ਲਿਆ (ਤਿੰਨਾਂ ਨੂੰ ਮੇਰੀ ਵੰਦਨਾ ਹੈ)।

੧੨. ਇਸ਼੍ਟ ਗੁਰੂ—ਸ਼੍ਰੀ ਗੁਰੂ ਗੋਬਿੰਦ ਸਿੰਘ ਜੀ—**ਮੰਗਲ।**

ਸਦਾ ਸੁਛੰਦ ਅਨੰਦਮਯ ਦਾਸਨਿ ਬ੍ਰਿੰਦ ਮੁਕੰਦ।
ਸ਼੍ਰੀ ਗੁਰ ਗੋਬਿੰਦ ਸਿੰਘ ਜੀ ਬੰਦੌਂ ਜੁਗ ਕਰ ਬੰਦਿ ॥੧੨॥

ਅਰਥ—ਸਦਾ ਸੁਤੰਤਰ, ਆਨੰਦ ਸ੍ਵਰੂਪ (ਆਪਣੇ) ਸਾਰੇ ਦਾਸਾਂ ਨੂੰ ਮੁਕਤੀ ਦੇਣ ਵਾਲੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਦੋਵੇਂ ਹੱਥ ਜੋੜਕੇ ਨਮਸਕਾਰ ਕਰਦਾ ਹਾਂ।

—o—

ਅਧਿ ਬਰਨੌਂ ਸਤਿਗੁਰੂ ਕਥਾ, ਰਾਸ਼ਿ ਇਕਾਦਸ਼ ਮਾਂਹਿ।
ਤੇਗ ਬਹਾਦੁਰ ਜੀ ਜਥਾ ਸ਼ੁਭ ਚਰਿੱਤ੍ਰ ਕਿਮ ਆਹਿ॥੧੩॥

ਅਰਥ—ਪੁਨ: ਮੈਂ ਗਯਾਰਵੀਂ ਰਾਸ ਵਿਖੇ ਸ਼੍ਰੀ ਸਤਿਗੁਰੂ ਗੁਰੂ ਤੇਗ ਬਹਾਦਰ ਜੀ ਦੀ ਕਥਾ, ਜਿਵੇਂ ਜਿਵੇਂ (ਉਨ੍ਹਾਂ ਨੇ) ਸ਼ੁਭ ਚਰਿੱਤ੍ਰ ਕੀਤੇ ਹਨ, ਵਰਣਨ ਕਰਦਾ ਹਾਂ—

ਸੂਚਨਾ—ਯਾਰਵੀਂ ਰਾਸ ਦੇ ਗੁਰੂ ਮੰਗਲਾਂ ਵਿਚ ਹਰ ਦੂਸਰੇ ਦੋਹਰੇ ਵਿਚ ਤੇ ਦੋਹ ਥਾਈਂ ਹਰ ਦੋਹੇ ਵਿਚ ਨਮਸਕਾਰ ਕੀਤੀ ਹੈ। ਜਿਸ ਤੋਂ ਭਾਵ ਇਹ ਹੈ ਕਿ ਸਾਰੇ ਦੋਹਿਆਂ ਵਿਚ ਨਮਸਕਾਰ ਦਾ ਹੀ ਭਾਵ ਹੈ। ਜਿਵੇਂ ੩ ਵਿਚ ਨਹੀਂ ਪਰ ੪ ਵਿਚ ਨਮਸਕਾਰ ਲਿਖੀ ਹੈ, ੫ ਵਿਚ ਨਹੀਂ ਤੇ ਛੇ ਵਿਚ ਹੈ, ਸੱਤ ਤੇ ਅੱਠ ਵਿਚ ਨਮਸਕਾਰ ਲਿਖੀ ਹੈ ਨੌਂ ਵਿੱਚ ਨਹੀਂ ਤੇ ਦਸ ਵਿਚ ਹੈ, ਯਾਰਾਂ ਵਿਚ ਨਹੀਂ ਤੇ ਬਾਰਾਂ ਵਿਚ ਹੈ, ਇਹ ਪ੍ਰਕਰਣ ਦਾ ਹੀ ਦੱਸਦਾ ਹੈ ਕਿ ਸਾਰਿਆਂ ਵਿਚ ਨਮਸਕਾਰ ਦੀ ਸੰਭਾਵਨਾ ਹੈ।

[ਕਥਾ ਆਰੰਭ]

ਚੌਪਈ ॥ ਸੰਗਤਿ ਝੋਲਹਿ ਕਹੇ ਮਸੰਦ। ਨਹਿੰ ਪ੍ਰਾਪਤਿ ਸਤਿਗੁਰ ਸੁਖ-ਕੰਦ। ਕਿਸ ਢਿਗ ਅਪਨੀ ਬਿਥਾ ਸੁਨਾਵੈਂ। ਸਮਾਨੇ ਸਿੱਖ ਅਧਿਕ ਦੁਖ ਪਾਵੈਂ ॥ ੧੪ ॥ ਬੀਚ ਬਕਾਲੇ ਹੋਰ ਬਿਸਾਲਾ। ਉਤਰਹਿ ਆਨਿ ਸੰਗਤਾਂ ਜਾਲਾ। ਸੇਗ ਮਸੰਦ ਲਏ ਜਿਤ ਜਾਵੈਂ। ਬਿਨ ਅਨੰਦ ਸੋਢੀ ਪੁਜਵਾਵੈਂ[1] ॥ ੧੫ ॥ ਜਿਸ ਕੋ ਮੇਲ ਅਹੈ ਜਿਹ ਸਾਥ। ਭਹਿੰ ਲੇ ਜਾਇ ਸੁਨਾਵਹਿ ਗਾਥ। 'ਇਹ ਗੁਰ ਪੂਰਨ ਅਲਮਭ ਵੰਤਾ। ਪੂਰਹਿ ਕਾਮਨਾ ਜੋ ਚਿਤ ਵੰਤਾ ॥ ੧੬ ॥ ਅਖਿ ਗਾਦੀ ਘਰ ਇਸ ਕੋ ਜਾਨਹੁ। ਹਾਥ ਜੋੜਿ ਧਨ ਦਿਹੁ ਸਨਮਾਨਹੁ। ਕਰਹੁ ਪ੍ਰਸੰਨ ਸੁ ਬਾਂਛਤਿ ਪਾਵਹੁ ਨਿਸ ਦਿਨ ਮਨ ਮਹਿੰ ਚਰਨ ਮਨਾਵਹੁ' ॥ ੧੭ ॥ ਕਹੋ ਮਸੰਦਨਿ ਕੇ ਲਗਿ ਕਰਿ ਕੈ। ਅਰਪਹਿ ਵਸਤੂ ਧਨ ਗਨ ਧਰਿ ਕੈ। ਭਯੋ ਅਨੰਦ ਨ ਪ੍ਰਾਪਤਿ ਹੋਈ। ਪੂਰਹਿ ਨ ਮਨ ਕੀ ਕਾਮਨ ਕੋਈ ॥ ੧੮ ॥ ਦੇ ਕਰਿ, ਰਿਦੇ ਬਿਸੂਰਤਿ ਫੇਰਿ। ਦੂਸਰ ਕੋ ਪੂਜਤਿ ਨਰ[2], ਹੇਰਿ। ਆਪਸ ਮਹਿੰ ਸਿਖ ਮਿਲਿ ਮਿਲਿ ਕਹੈਂ। 'ਅਰਪਿ ਅਛੋਰ, ਨ ਨਿਸਚੈ ਲਹੈਂ[3]' ॥ ੧੯ ॥ [4]ਕਹੋ ਮਸੰਦਨਿ ਕੇ ਹਮ ਦੇਤਿ। ਗੁਰੂ ਕੌਨ ਹਾ ਨਹਿੰ ਰਖਹਿੰ ਨਿਕੇਤ[5]। ਅਲਮਭ ਜੁਤਿ ਹਮ ਲਖਹਿੰ ਨ ਕੋਈ।ਕਬਹੁੰ ਨ ਕੀਨਸਿ ਕਾਮਨ ਹੋਈ[6]? ॥੨੦॥ ਇਮ ਸੋਢੀ ਸਜਿ ਆਇ ਬਕਾਲੇ। ਬੈਠੇ ਮੰਜੀ ਪਾਇ ਬਿਸਾਲੇ। ਸਿੱਖਨਿ ਕਹੁ ਬਿਰਮਾਵਨਿ ਕਰੈਂ। ਦਰਬ ਲੇਨਿ

---

[1]ਸੋਢੀ ਪੁਜਵਾਂਵਦੇ ਹਨ ਜੋ(ਸੰਗਤ) ਅਨੰਦ ਤੋਂ ਬਿਨਾ ਰਹਿੰਦੀ ਹੈ। [2]ਦੂਜੇ(ਸੋਢੀ)ਨੂੰ(ਵਰ) ਪੁਰਸ਼ ਪੂਜਣ ਲਗ ਪੈਂਦੇ ਹਨ। [3]ਭਾਵ ਨਿਸਚਾ ਨਹੀਂ ਹੁੰਦਾ ਕਿ ਗੁਰੂ ਕੌਣ ਹੈ। [4]ਅਸਾਂ ਗੁਰੂ(ਨਮਿਤ ਕੀਤੀ ਮਾਇਆ ਵਿੱਚੋਂ) ਸੋਢੀ ਬੀ ਘਰ ਨਹੀਂ ਰੱਖਦੀ ਇਸ ਕਰਕੇ ਮਸੰਦਾਂ ਦੇ ਆਏ ਦੇ ਦੇਂਦੇ ਹਾਂ। [5]ਕੀਹਦੀ ਹੋਈ ਕਦੇ ਕਾਮਨਾ (ਪੂਰੀ) ਨਹੀਂ ਹੋਈ।

ਕੀ ਆਸ਼ਾ ਧਰੈਂ ॥ ੨੧ ॥ [1]ਦਾਸਨਿ ਕੀ ਸਹਾਇਤਾ ਕਾਲ। ਕੌਨ ਕਰਹਿ, ਬਨਿ ਹੈਂ ਤਬਿ ਸਨਾਲ[1]।ਗੁਰ ਕੇਹਰਿ ਬਿਨ ਕਿਮ ਬਨਿ ਆਵੈ।ਪਾਸ ਸਾਂਗ ਕੌ ਲਗਿ ਨਿਬਹਾਵੈ ॥ ੨੨ ॥ ਜਿਮ ਨਟ ਚੱਕ੍ਰਵਰਤਿ ਬਨਿ ਜਾਇ। ਕੋ ਆਇਸੁ ਮਾਨਹਿਂ ਹਿਤ ਲਾਇ। ਸਭਿਗੁਰੁ ਬਿਨ, ਸੁਰ ਆਦਿਕ ਸਾਰੇ। ਕੋ ਆਗਨਾ ਮਾਨਹਿਂ ਅਨੁਸਾਰੇ ॥ ੨੩ ॥ ਦੋਹਰਾ ॥ ਭੋਗਬਹਾਦਰ ਧਰਮ ਧੁਜ[2] ਧੀਰਜ ਧਰਨਿ ਮਨਿੰਦ। ਗੋਪ ਰਹੈਂ ਕੁਛ ਕਹੈਂ ਨਹਿ ਮੁਖ ਪ੍ਰਸੰਨ ਅਰਬਿੰਦ ॥ ੨੪ ॥ ਚੌਪਈ ॥ ਅੰਤਰ ਬ੍ਰਿਤੀ ਅਨੰਦ ਸੋ ਮਾਤੋ ਕਿਸਹੂੰ ਨਹਿਂ ਕਿਸ ਹੀ ਬਿਧਿ ਜਾਤੋ। ਕਬਿ ਕਬਿ ਤੁਰੰਗ ਅਰੂਢਿ ਸਿਧਾਵੈਂ। ਤਬਿ ਕੋਈ ਸਿਖ ਦਰਸ਼ਨ ਪਾਵੈ ॥ ੨੫ ॥ ਨਹਿਂ ਮਹਿਮਾ ਜਾਨੈਂ ਮਨ ਮਾਂਹੀ। ਸਭਿ ਸੋਢੀਨਿ ਸਮਾਨ ਲਖਾਂਹੀ। ਸਦਾ ਇਕੰਤ ਗੁਰੂ ਭਗਵੰਤ। ਨਹੀਂ ਲਖਾਵਹਿਂ ਅਪਨਿ ਮਤੰਤ ॥ ੨੬ ॥ [3]ਧੀਰਮੱਲ ਕੇ ਬਡ ਬਿਸਤਾਰਾ। ਗੋਪ ਗੁਰੂ ਇਤ ਧੀਰ ਮਝਾਰਾ[3]। ਕਿਤਿਕ ਕਾਲ ਇਮ ਜਥਹੁ ਬਿਤਾਯਹੁ। ਸਿੱਖਨਿ ਗਨ ਜਹਿ ਕਹਿ ਛਹਿਕਾਯਹੁ[4] ॥ ੨੭ ॥ ਮਾਤ ਨਾਨਕੀ ਗੁਰ ਕੀ ਚੁਤੀ। ਸਭਿ ਬਿਧਿ ਮਹਿ ਸੋ ਨੀਕੀ ਮਤੀ। ਬਹੁਤ ਬ੍ਰਿਤਾਂਤ ਗੁਰੂਨਿ ਕੋ ਹੇਰਾ। ਦੀਰਘ ਦਰਸਾ ਸੁਜਸੁ ਬਡੇਰਾ ॥ ੨੮ ॥ ਸ਼੍ਰੀ ਗੁਰੂ ਹਰਿਗੋਵਿੰਦ ਕੀ ਦਾਰਾ। ਜਾਨਤਿ ਆਸ਼ੈ ਜਥਾ ਉਦਾਰਾ। ਖਿਮਾ ਆਦਿ ਗੁਨ ਗਨ ਕੇ ਭਵਨੂ।ਨਿਤ ਪ੍ਰਸੰਨ ਅੰਤਰ ਬ੍ਰਿਤਿ ਰਵਨੂ ॥੨੯॥ ਲੱਛਨ ਹੋਤਿ ਗੁਰੂਨਿ ਕੇ ਜੈਸੇ।ਸਰਬ ਪ੍ਰਕਾਰ ਜਾਨਤੀ ਤੈਸੇ। ਪਾਤ[5] ਪੋਤ੍ਰਾ[6] ਪਰਪੋਤ੍ਰਾ[7] ਹੋਇ। ਜਿਮ ਗੁਰਤਾ ਗਾਦੀ ਪਰ ਜੋਇ ॥੩੦॥ ਸੋ ਨਿਜ ਸੁਤ ਮਹਿਂ ਦੇਖਤਿ ਸਾਰੇ।–ਬਿਦਤਹਿ ਨਹਿ–ਇਮ ਬਹੁਤ ਬਿਚਾਰੇ[8]। ਸ਼੍ਰੀ ਗੁਰੂ ਹਰਗੁਵਿੰਦ ਪਤਿ ਕੇਰਾ। ਪ੍ਰਥਮ ਸੁਨਨੈਂ ਬਚ ਕਹਨੋ ਬਡੇਰਾ ॥ ੩੧ ॥ [9]ਭੁਵ ਸੁਤ ਹੋਹਿ ਗੁਰੂ ਜਗ ਭਾਰੀ। ਜਿਸ ਕੋ ਸੁਤ ਜਨਮਹਿ ਜਸੁ ਕਾਰੀ[9]। ਸਿਮਰ ਸਿਮਰਿ ਇਮ ਮਾਤਾ ਮਨ ਮੈਂ। ਚਿੰਤਾ ਬਸੀ ਹੋਤਿ ਨਿਸ ਦਿਨ ਮੈਂ ॥ ੩੨ ॥ ਸਿਖ ਸੰਗਤਿ ਸੰਸੋ ਮਹਿ ਡੋਲਤਿ।ਥਿਰਤਾ ਲਹੈ ਨ ਕੋ ਕੁਛ ਬੋਲਤਿ।ਬਹੁ ਬਿਚਾਰ ਕਰਿ ਇਕ ਦਿਨ

[1]ਸਿੱਖਾਂ ਦੀ ਸਹਾਇਤਾ ਵੇਲੇ ਗਿੱਦੜ ਬਣ ਜਾਂਦੇ ਹਨ, (ਸਹਾਇਤਾ ਗੁਰੂ ਜ਼ਿਨਾ) ਕੌਣ ਕਰੇ। [2]ਧਰਮ ਹੀ ਜਿਸਦਾ ਝੰਡਾ ਹੈ, ਭਾਵ ਧਰਮ ਰੱਖਿਅਕ। [3]ਧੀਰਮਲ ਨੇ ਬੜਾ ਪਸਾਰਾ ਕਰ ਰਖਿਆ ਹੈ,ਦਿਯਰ ਜੋ ਗੁਰੂ ਹੈ ਸੋ ਗੁਪਤ ਹੈ ਤੇ ਧੀਰਜ ਵਿੱਚ(ਦਿਸਖਿਤ)ਹੈ। [4]ਸਿੱਖ ਸਮੂਹ ਠਾਂਗੇ [5]ਸ਼੍ਰੀ ਗੁਰੂ ਹਰਿਗੋਵਿੰਦ ਜੀ। [6]ਸ਼੍ਰੀ ਗੁਰੂ ਹਰਿਰਾਇ ਜੀ। [7]ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ। [8]ਪ੍ਰਗਟਦੇ ਨਹੀਂ ਕਿਸਕਰਾਂ ਬਹੁਤ ਕਿਰਪਾਲੂ ਹੈ। [9]ਪੁਰਾਣਾਂ ਵਿਚ ਲਿਖਿਆ ਹੈ ਕਿ ਧਰਤੀ ਦੇ ਪੁੱਤ੍ਰ ਦੀ ਬੜੀ ਮਹਿਮਾ ਹੈ।

ਮਾਤਾ। ਗਈ ਸਪੁੱਤ੍ਰ ਨਿਕਟਿ ਸੁਖ ਰਾਤਾ ॥੨੩॥ ਬੈਠਿ ਸਮੀਪ ਮਾਧੁਰੀ ਬਾਨੀ। ਕਹਿ ਸਮੁਝਾਵਹਿ ਸੁਮਤਿ ਮਹਾਨੀ। "ਹੇ ਸੁਤ! ਤੁਮ ਜਗ ਗੁਰੁ ਅਵਤਾਰ॥ਮੈਂ ਜਾਨਤਿ ਨੀਕੋ ਨਿਰਧਾਰ॥੨੪॥ਸਮ ਸੂਰਜ ਤੁਮ ਦਰਸ਼ਨ ਬਿਨਾ। ਸਭਿ ਮਹਿੰ ਸੈਸੈ ਤਮ ਭਾ ਘਨਾ। ਨਹਿ ਪ੍ਰਕਾਸ਼ ਨਿਸ਼ਚੈ ਕੋ ਪਾਵੈ॥ਉਡੁ ਸ਼ਰੀਕ ਤੁਮਰੇ ਦਿਪਤਾਵੈਂ॥੨੫॥ਧੀਰਮੱਲ ਅਰਿ ਚੰਦ ਮਨਿੰਦ। ਆਪਨੋ ਕਰਤਿ ਪ੍ਰਕਾਸ਼ ਬਿਲੰਦ। ਨਹਿ ਬਿਕਸਤਿ ਹੈਂ ਸਿਖ ਅਰਬਿੰਦ। ਜਿਨ ਮੈਂ ਸ਼ਾਂਤੀ ਸੁਖ ਮਕਰੰਦ"॥੨੬॥ਸੰਗ ਸੰਗਤਾਂ ਤਿਨ ਕੇ ਬ੍ਰਿੰਦ।ਕਿਮ ਸੁਖ ਪਾਇਂ ਮਨਿੰਦ ਮਲਿੰਦ। ਚਕਵੇ ਸੇਤ ਬਿਰਹ ਤੇ ਦੁਖੀ। ਬਿਨ ਤੁਮ ਦੇਖੇ ਹੋਹਿੰ ਨ ਸੁਖੀ ॥੨੭॥ ਰਜਨੀ ਪਰੀ ਦੁਰਨਤਾ ਤੋਹਿ"। ਸਿੱਖੀ ਮਗ ਕਿਮ ਚਾਲਬੋ ਹੋਹਿ। ਗੁਰੁਤਾ ਗਾਦੀ ਸਨੰਦਨ ਮਹਾਂ।ਸੂਰਜ ਆਪ ਅਰੁਢਹੁ ਤਹਾਂ ॥ ੨੮ ॥ ਪਾਇ ਪ੍ਰਕਾਸ਼ ਆਪ ਕੋ ਭਲੇ। ਸੰਗਤਿ ਸਭਿ ਸਿੱਖੀ ਮਗ ਚਲੇ। ਕਿਮ ਤੁਮ ਕਹੁ ਐਸੇ ਬਨਿ ਆਇ। ਲਾਖੇਂ ਨਰਨਿ ਅਲੰਬ ਸਦਾਇ" ॥੨੯॥ ਸੁਨਿ ਜਨਨੀ ਕੇ ਬੈਨ ਸੁਹਾਏ। ਬੰਦਨ ਕੀਨਸਿ ਗ੍ਰੀਵ ਨਿਵਾਏ। ਨਹਿ ਕੋ ਉੱਤਰ ਕੈਸੇ ਦੀਨਸਿ। ਅੰਤਰ ਬ੍ਰਿਤੀ ਏਕਰਸ ਲੀਨਾ॥੩੦॥ਜਾਨਿ ਨਾਨਕੀ ਸੁਤ ਕੇ ਮਨ ਕੀ। ਨਹੀਂ ਕਾਮਨਾ ਜਿਨ ਪ੍ਰਗਟਨਿ ਕੀ। ਰਿਦੇ ਅਨੇਕ ਬਿਚਾਰ ਬਿਚਾਰਤਿ। ਗੁਰੁ ਬਨਿ ਬੈਠਹਿੰ ਤਿਮ ਉਰ ਧਾਰਤਿ ॥ ੪੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤਿਤੀਆ ਰਾਸੇ 'ਮਾਤ ਸਮਝਾਈ' ਪ੍ਰਸੰਗ ਬਰਣਨੰ ਨਾਮ ਪ੍ਰਥਮੋ ਅੰਸੂ ॥ ੧ ॥

੨. [ਭਾਈ ਗੜ੍ਹੀਆ ਤੇ ਦਾਰਕਾ ਦਾਸ ਬੁਲਾਲੇ ਆਏ]।

ਦੋਹਰਾ ॥ ਨਿਜ ਨੰਦਨ ਕੋ ਗੁਰੁ ਹਿਤ ਕਰਤਿ ਅਨੇਕ ਉਪਾਇ[1]। ਚਿਤ ਮਹਿੰ ਮਤਿ ਠਹਿਰਾਇ ਕਰਿ ਉੱਦਮ ਤੇ ਸੁਖ ਪਾਇ[2] ॥ ੧ ॥ ਚੌਪਈ ॥ ਪੁਰਖ ਕੋ ਬਿਚਹਾਰ ਚਿਤਾਰਾ[3]। ਇਕ ਸਿਖ ਕੋ ਨਿਜ ਨਿਕਟਿ ਹਕਾਰਾ। ਕਹਿ ਤਿਸ ਤੇ ਪੱਤ੍ਰੀ ਲਿਖਵਾਈ। ਸ਼੍ਰੀ ਗੁਰੁ ਅਮਰ ਅੰਸ ਬੁਲਵਾਈ ॥੨॥ ਗੜ੍ਹੀਆ ਸਿੱਖ ਰਹੈ ਤਿਸ ਥਾਨ। ਤਿਸ ਢਿਗ ਪਠੀ ਪੱਤ੍ਰਿਕਾ ਜਾਨਿ।–ਸੋ

---

[1]ਲਿਸ਼ਕਾ ਰੂਪੀ ਪ੍ਰਕਾਸ਼ ਨਹੀਂ ਕੋਈ ਪਾਂਵਦਾ। [2]ਸ਼ਾਂਤੀ ਸੁਖ ਰੂਪ ਰਸ। [3]ਆਪਦੇ ਛਿਪਣੇ ਕਰਕੇ। [4](ਜਿਵੇਂ) ਗੁਰੂ ਬਣ ਕੇ ਬੈਠਨ ਤਿਵੇਂ। [5](ਗੁਰਿਆਈ ਵਿਦਤ ਕਰਨ ਲਈ) ਆਪਣੇ ਪੁੱਤ੍ਰ ਨੂੰ (ਸਮਝਾਵਨ) ਵਾਸਤੇ ਅਨੇਕ ਯਤਨ ਕਰਦੀ ਹੈ। [6]ਚਿਤ ਵਿਚ (ਇਹ) ਸੁਮੱਤੀ ਲਿਸ਼ਕੇ ਕੀਤੀ ਕਿ ਸੁਖ ਦੀ ਪ੍ਰਾਪਤੀ ਉੱਦਮ ਨਾਲ ਹੀ ਹੋਇਆ ਕਰਦੀ ਹੈ। [7]ਭਾਵ ਭੋਵੇਂ ਪਾਤਸ਼ਾਹ ਦਾ ਬੁਤ ਰੂਪ ਅਕਾਲ।

ਜੋ ਆਇ ਕਹੈ ਮਮ ਨੰਦ[1]। ਸਮਝਾਵਹਿ ਹਿਤ ਬਾਕ ਬਿਲੰਦ ॥ ੩ ॥
ਮਾਨਹਿ ਕਹਯੋ[2], ਪ੍ਰਗਟ ਸਗ ਹੋਇ।ਦਰਸ਼ਨ ਕਰਹਿ ਆਨਿ ਸਭਿ ਕੋਇ।
ਗਮਨਹੁ ਸਿਖ ਲੈ ਗੋਇੰਦਵਾਲ। ਉਲੰਘਹੁ ਮਾਰਗ ਸਗਰੋ ਚਾਲਿ ॥ ੪ ॥
ਸ੍ਰੀ ਗਰ ਅਮਰਦਾਸ ਕੋ ਅੰਸ਼। ਜਾਇ ਬਿਲੋਕੋ ਜਨ ਸ਼ਭ ਹੰਸਾ ਮਸਤਕ ਟੇਕਿ ਪੱਤ੍ਰਿਕਾ ਦਈ। ਭਨੀ ਬਾਰਤਾ ਜੈਸੇ ਭਈ ॥ ੫ ॥ ਸਭਿ ਮਹਿ ਮੁੱਖਜ ਦ੍ਵਾਰਕਾ ਦਾਸ। ਲੀਨਿ ਪੱਤ੍ਰਿਕਾ:–'ਹਮਰੋ ਪਾਸਾਲਿਖਯੋ ਸ ਤੇਗਬਹਾਦਰ ਮਾਤਾ[3]।–ਤੁਮ ਉਪਕਾਰੀ ਸਭਿ ਸਖ ਦਾਤਾ ॥ ੬ ॥ ਮਾਨਨੀਯ ਜਗ ਕੇ ਗੁਨਖਾਨੀ। ਉੱਜਲ ਮਸਤਕ ਸ਼ਭ ਬਰ ਦਾਨੀ। ਠਟਹ ਮਿਜਾਦ ਗੁਰੂ ਘਰ ਕੇਰੀ। ਕਰਯੋ ਤੁਮਾਰੋ ਕੋਇ ਨ ਫੇਰੀ ॥ ੭ ॥ ਸਭਿਹਿਨਿ ਕੋ ਮਹਾਨ ਇਸ ਥਾਨ। ਬਡੋ ਗਰੂ ਕੋ ਅੰਸ਼ ਸਜਾਨਿ। ਅਬਿ ਸੋਢੀ ਕਲ ਮਹਿ ਬਡ ਰੌਰਾ। ਤਮਹਿੰ ਬਨਹਿੰ ਆਵਨਿ ਇਸ ਠੌਰਾ ॥ ੮ ॥ ਉਚਿਤ ਬਾਰਤਾ ਇਨ ਮਹੁ ਕੀਜਹਿ। ਗਰਤਾ ਗਾਦੀ ਸ਼ੂੰਨ ਪਿਖੀਜਹਿ। ਮਨਿ ਸੰਗਤਿ ਕੇ ਸੰਸੇ ਮਹਾਂ। ਭ੍ਰਮਤਿ ਇਤਹਿ ਉਤਿ ਲਾਖਹੁ ਇਹਾਂ ॥ ੯ ॥ ਬਿਨ ਮਲਾਹ ਜਿਮ ਤਰੀ ਭ੍ਰਮੰਤੀ। ਨ੍ਰਿਪਤ ਦੂਰੈ, ਨਹਿੰ ਚਮੂੰ ਬਿਰੰਤੀ। ਤਥਾ ਸੰਗਤਾਂ ਬਹੁ ਅਕੁਲਾਈ। ਕਰਿ ਡੇਰੇ ਉਤਰੀ ਸਮਦਾਈ ॥ ੧੦ ॥ 'ਨਿਰਨੈ ਗਰੁ ਹੋਹਿ' ਇਮ ਚਾਹੈਂ। ਹਿਤ ਦਰਸ਼ਨ ਕੇ ਰਿਦੈ ਉਮਾਹੈਂ। ਮਮ ਸਤ ਨਹਿੰ ਨਿਕਸਹਿ, ਰਹਿ ਘਰੇ। ਨਹਿਨ ਸਨਾਇ ਅਪਨਿਪੌ ਕਰੈ[4] ॥੧੧॥ ਆਪ* ਆਇ ਕਰਿ ਸਕਲ ਨਿਹਾਰਹੁ। ਰਿਦੈ ਅਨੁਚਿਤੈ ਉਚਿਤ ਬਿਚਾਰਹੁ। ਕਰਹੁ ਸਥਾਪਨਿ ਮਿਟਿ ਹੈ ਰੌਰਾ।ਪਰਖਹੁ ਨਿਜ ਹੌਰਾ ਅਰੁ ਗੌਰਾ–'॥੧੨॥ ਪਠਤਿ ਦ੍ਵਾਰਕਾਦਾਸ ਹੁਲਾਸੇ। ਹਿਤ ਚਲਿਬੇ ਕਹੁ ਬਾਕ ਬਿਲਾਸੇ।ਭਾਈ ਗਜ਼ੀਆ ਸਿੱਖ ਪੁਰਾਤਨ। ਜਾਨਤਿ ਗੁਰੁ ਘਰ† ਕੀ ਸਭਿ ਬਾਤਨਿ ॥੧੩॥ ਤਿਹ ਕੋ ਲੇ ਕਰਿ ਸੰਗ ਸਿਧਾਏ। ਅਪਰ ਭ੍ਰਾਤ ਭ੍ਰਿਤ[5] ਲੈ ਸਮਦਾਏ। ਜਾਇ ਪਹੁਚੇ ਨਿਕਟਿ ਬਕਾਲੇ। ਗ੍ਰਾਮ ਪ੍ਰਵੇਸ਼ਨਿ ਪਗ ਨਹਿੰ ਚਾਲੇ[6]॥੧੪॥ ਖਰੇ ਬਿਚਾਰਤਿ ਚਿਤ ਉਪਜਾਵੈਂ।–ਜੇ ਘਰ ਤੇਗਬਹਾਦਰ ਜਾਵੈਂ।

---

[1]ਮੇਰੇ ਪੁੱਤ੍ਰ ਨੂੰ। [2]ਕਿਹਾ ਮੰਨ ਜਾਵੇਗਾ। [3]ਸਾਡੇ ਵੱਲ ਲਿਖਿਆ ਹੈ ਸ਼੍ਰੀ ਤੇਗ ਬਹਾਦਰ ਜੀ ਦੀ ਮਾਤਾ ਨੇ। [4]ਆਪਣਾ ਆਪ ਜਨਾਉਣਾ ਨਹੀਂ ਕਰਦਾ। [5]ਦਾਸ। [6]ਪਿੰਡ ਵਿੱਚ ਵੜਨ ਨੂੰ ਕਦਮ ਨਹੀਂ ਚੱਲਦਾ।
*ਪਾ:–ਆਇ। †ਪਾ:–ਕਿਰ।

ਧੀਰਮੱਲ ਮਾਨੀ ਅਨਰਿ ਹੈ[1]। ਆਪਨਿ ਆਪ ਸੋ ਬਡਾ ਕਹੈ ਹੈ ॥੧੫॥ ਸੋ ਕਰਿ ਧੀਰਮੱਲ ਕੇ ਜਾਇੰ। ਬਿਨਾ ਜੋਗਤਾ ਇਹ ਲਖਿ ਪਾਇ। ਹਮ ਕੋ ਦੋਨਹੁ ਸਦਨ ਸਮਾਨ--ਬੈਠਿ ਰਹੇ ਇਮ ਗਿਨਤੀ ਠਾਨਿ ॥੧੬॥ ਕੇਤਿਕ ਕਾਲ ਬਿਤਾਇ ਤਹਾਂ ਸ। ਬੋਲਨੋ ਤਥਹਿ ਦ੍ਵਾਰਕਾ ਦਾਸੁ[2]ਤੁ ਗਜ਼ੀਆ !ਤੂ ਸਿੱਖ ਪੁਰਾਨੋ। ਅਧਿਕ ਚਰਿੱਤ੍ਰ ਗੁਰੂਨਿ ਕੋ ਜਾਨੋ ॥ ੧੭ ॥ ਕਿਸੂ ਵਸਤੁ ਕੀ ਗਿਨਤਿ ਨ ਕਰੀਅਹਿ। ਜਪੁ ਮਹੁ ਲਿਖਨੋ ਸੁ ਰਿਦੈ ਬਿਚਰੀਅਹਿ। --ਜਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ--॥ ॥ ੧੮ ॥ ਭੋਗ ਬਹਾਦਰ ਗੁਰੂ ਹੈ ਸਾਚੋ। ਕੌਨ ਹਟਾਇ ਸਕਹਿ ਤਿਹ ਕਾਚੋ ਜਿਸ ਸੋ ਬਾਧਨੋ ਜਾਇ ਨ ਸੋਇ। ਆਪੇ ਆਪ ਕਰੈ ਸੋ ਹੋਇ ॥੧੯॥ ਭਜਿ ਗਿਨਤੀ ਤਿਨ ਕੇ ਘਰ ਚਲੀਅਹਿ।ਪੂਰਬ ਪਰੁੰਚਿ ਨਾਨਕੀ ਮਿਲੀਅਹਿ'। ਏਵ ਪਰਸਪਰ ਮਤ ਕੋ ਕਰਿ ਕੈ। ਗ੍ਰਾਮ ਪ੍ਰਵੇਸ਼ੇ ਹਰਖ ਸੁ ਧਰਿ ਕੈ ॥੨੦॥ ਸ਼੍ਰੀ ਗੁਰੂ ਤੇਗ ਬਹਾਦਰ ਘਰੇ। ਜਾਇ ਨਾਨਕੀ ਦਰਸ਼ਨ ਕਰੇ। ਸ਼੍ਰੀ ਗੁਰੂ ਅਮਰ ਅੰਸ ਕੋ ਜਾਨੈ। ਦੇਖਤਿ ਉਠੀ ਬੰਦਨਾ ਠਾਨੈ ॥ ੨੧ ॥ ਛਾਈ ਗਜ਼ੀਏ ਬੰਦਨ ਕੀਨਿ। ਗੁਰੁਸਿਖ ਕੋ ਆਸ਼ਿਖ ਬਹੁ ਦੀਨਿ। ਸਾਦਰ ਬੈਠਿ ਗਏ ਹਰਖਾਇ। ਕੁਛਲ ਪ੍ਰਸ਼ਨ ਕਰਿ ਕਰਿ ਬਹੁ ਭਾਇ ॥ ੨੨ ॥ ਗਜ਼ੀਏ ਕੀਲ੍ਹਸਿ ਢਾਕ ਬਿਲਾਸੁ। "ਜੇ ਗਰ ਪ੍ਰਗਟਹਿੰ ਤੁਮਹੁ ਅਵਾਸ।ਸਜ਼ਿਸੰਗਤਿ ਢਨ ਕੇਤਿਕ ਦਿਹੋ"? । ਕਰਹੁ ਅਚਾਵਨਿ ਮਾਤ!ਕਹੋ[3] ॥੨੩॥ ਜਨਨੀ ਕੋ ਸੁਨਿ ਮਨ ਹਰਖਾਨਾ। ਦਸ ਹਜ਼ਾਰ ਦੇਵਨਿ ਕੋ ਮਾਨਾ। ਗਜ਼ੀਏ ਧਾਰਿ ਅਨੰਦ ਬਿਲੰਦ। ਕਰਿ ਅਰਦਾਸ ਹਾਥ ਦੈ ਬੰਦਿ ॥ ੨੪ ॥ ਛਬਿ ਗੁਰੂ ਅੰਸ਼ੁ

---

[1]ਝੱਲਾ ਕਰੇਗਾ। [2]ਸਾਧ ਸੰਗਤਿ ਨੂੰ ਧਨ ਕਿਤਨਾ ਦਿਓਗੇ ?

[3]ਗਜ਼ੀਆ ਜੀ ਗੜ੍ਹਤਰੋਜ ਸਿੱਖ ਹਨ, ਮਾਤਾ ਜੀ ਨੂੰ ਲਾਡ ਨਾਲ ਬਿਲਾਸ ਦੇ ਬਚਨ ਕਹਿ ਰਹੇ ਹਨ ਕਿ ਜੇ ਅਸੀਂ ਗੁਰੂ ਜੀ ਨੂੰ ਪ੍ਰਗਟ ਹੋਣਾ ਮਨਾ ਲਈਏ ਤਾਂ ਸਾਧ ਸੰਗਤਿ ਨੂੰ ਕਿੰਨਾ ਧਨ ਦਿਓਗੇ ਤੇ ਮੈਨੂੰ ਕੀਹ ਖੁਆਓਗੇ। ਗਜ਼ੀਆ ਜੀ ਕੋਈ ਲਾਲਚ ਨਹੀਂ ਕਰ ਰਹੇ, ਕਿਉਂਕਿ ਉਨ੍ਹਾਂ ਨੇ ਧਨ ਆਦਿ ਕੁਛ ਨਹੀਂ ਲਿਆ ਤੇ ਜੇ ਮੰਗਿਆ ਹੈ ਉਹ ਵੀ ਸਾਧ ਸੰਗਤਿ ਲਈ, ਆਪਣੇ ਲਈ ਨਹੀਂ, ਪਰ ਮਾਤਾ ਜੀ ਨੇ ਝੱਟ ਕਿਹਾ ਹੈ ਕਿ ਦਸ ਹਜ਼ਾਰ ਦੇਸਾਂ। ਅਰਦਾਸ ਜਿਵੇਂ ਅਰਦਾ ਵਿੱਚ ਦੋ ਕੌਡੀਆਂ ਯਾ ਦੋ ਪੈਸੇ ਹੱਥ ਵਿੱਚ ਲਈਦੇ ਹਨ ਤਿਵੇਂ ਮਾਤਾ ਜੀ ਨੇ ਦਿਹ ਰਕਮ ਅਰਦਾਸ ਦੀ ਆਖੀ ਹੈ, ਇਹ ਉਨ੍ਹਾਂ ਦੀ ਸੰਗਤਿ ਵਿੱਚ ਸ਼ਰਧਾ ਤੇ ਗੁਰੂ-ਸਿੱਖ ਦੇ ਬਚਨ ਪੂਰ ਭਾਵਨਾ ਦੱਸਦੀ ਹੈ।

ਦ੍ਵਾਰਕਾ ਦਾਸ। ਕੁੰਕਮ ਨਾਲੀਏਰ ਲੈ ਪਾਸਿ। ਗੁਰੁਮੁਖ ਗਈਆ ਨਿਜ ਸੰਗ ਲੀਨਿ। ਗਮਨੇ ਸ਼੍ਰੀ ਗੁਰੁ ਜਹਾਂ ਆਸੀਨ ॥ ੨੫ ॥ ਪਿਖਿ ਗਰ ਅਮਰ ਅੰਸ਼ ਹਰਖਾਏ। ਖਰੇ ਹੋਇ ਮਿਲਿ ਕੰਠ ਲਗਾਏ।ਸਭਿ ਰਿਹ ਕੁਸ਼ਲ ਬੂਝਿ ਬੈਠਾਏ। ਆਦਰ ਕਰਿ ਬਚ ਮਧੁਰ ਸੁਹਾਏ ॥੨੬॥ ਪਿਖਤਿ ਦ੍ਵਾਰਕਾਦਾਸ ਅਨੰਦੇ। ਉਸਤਤਿ ਕੀਨਸਿ ਗੁਰੂ ਬਿਲੰਦੇ। 'ਤੁਮ ਜਗ ਤਾਰਨ ਕਾਰਨ ਆਏ। ਛਪ ਕੇ ਬੈਠਨਿ ਕਿਮ ਇਹ ਭਾਏ*' ॥ ੨੭ ॥ ਅਬਹਿ ਸਿੰਘਾਸਨਿ ਸਜਹੁ ਬਿਸਾਲ। ਦੇਹੁ ਦਰਸ ਜਗ ਕਰਹੁ ਨਿਹਾਲ'। ਇਤਯਾਦਿਕ ਕਹਿ ਥਿਨੈ ਬਛੇਰੀ। ਕੁੰਕਮ ਤਿਲਕ ਕਰਨੋ ਤਿਸ ਬੇਰੀ ॥ ੨੮ ॥ ਪੂਜਾ ਭੇਟ ਨਾਲੀਅਰ ਧਰਨੋ। ਪੁਨ ਸਤਿਗੁਰੁ ਕੁਛ ਨਹੀਂ ਉਚਰਨੋ। ਕਿਤਿਕ ਸਿੱਖ ਐਸੀ ਬਿਧਿ ਹੋਰੀ। ਪਰੇ ਚਰਨ ਧਰਿ ਭੇਟ ਘਨੋਰੀ ॥ ੨੯ ॥ ਮਾਤ ਨਾਨਕੀ ਭਈ ਅਨੰਦ। ਜਾਚਕ ਦੈ ਕਰਿ ਦਰਬ ਬਿਲੰਦ[1]। ਬਾਰਿ ਬਾਰਿ ਜਾਵਤਿ ਬਲਿਹਾਰੇ। ਸੁਤ ਸ਼ੋਭਾ ਕੋ ਅਧਿਕ ਨਿਹਾਰੇ ॥ ੩੦ ॥ ਪ੍ਰੇਮੀ ਸਿਖ ਸ਼ਰਧਾ ਜਿਨ ਆਈ।ਕੋਤਿਕ ਆਵਤਿ ਗੁਰੁ ਸ਼ਰਨਾਈ।ਧਨੀ ਮਸੰਦ ਮਹਾਂ ਅਭਿਮਾਨੀ। ਨਹਿ ਮਾਨੀ ਮਹਿਮਾ ਅੱਗਯਾਨੀ ॥੩੧ ॥ ਯਾਂਤੇ ਦੇਸ਼ ਬਿਦੇਸ਼ਨਿ ਸੰਗਤਿ। ਲਹੀ ਨ ਗੁਰੁ ਪ੍ਰੇਮ ਕੀ ਰੰਗਤ। ਸਕਲ ਮਸੰਦਨਿ ਦਿਸ਼ਾ ਨਿਹਾਰੈਂ।–ਜਿਸ ਦਿਸ਼ਿ ਹੁਇ ਇਹ ਸੁਜਸੁ ਉਚਾਰੈਂ॥੩੨॥ਸੋ ਗੁਰੁ ਹੋਵਤਿ ਹਮ ਤਿਹ ਮਾਨੈਂ। ਅਰਪਨਿ ਸਰਬ ਉਪਾਇਨ ਠਾਨੈਂ–। ਗ੍ਰਾਮ ਬਕਾਲੇ ਕੋ ਚਹੁੰ ਫੇਰੇ। ਜਹਿਂ ਕਹਿਂ ਪਰੇ ਸੰਗਤਾਂ ਡੇਰੇ ॥ ੩੩ ॥ ਜੋ ਜੋ ਜਿਸ ਜਿਸ ਦੇਸ਼ ਮਸੰਦ।ਸੰਗਤਿ ਤਹਿਂ ਤਹਿਂ ਤਿਸਹਿ ਮਿਲੰਦ[2]।ਪਰਖਹਿ ਗੁਰੁ ਨਮਿਤ ਸਭਿ ਮਾਂਹੀ[3]। ਭਰਮਤਿ ਭੂਲੇ ਭਟਕਾ ਖਾਂਹੀ ॥ ੩੪ ॥ ਕੋਤਿਕ ਦਿਵਸ ਦ੍ਵਾਰਕਾ ਦਾਸ। ਬਸਤਿ ਭਯੋ ਸ਼੍ਰੀ ਸਤਿਗੁਰ ਪਾਸ। ਬੋਲਹਿ ਕਬਿ ਕਬਿ ਤਿਸ ਕੇ ਸਾਥ। ਸਾਰ ਅਸਾਰ ਸੁਨਾਵਹਿਂ ਨਾਥ ॥ ੩੫ ॥ ਨਾਂਹਿ ਤ ਮੌਨ ਰਹਹਿਂ ਗੁਰੁ ਸਦਾ। ਪ੍ਰੇਮ ਵਿਰਾਗ ਕਥਹਿਂ ਜਦ ਕਦਾ। ਬ੍ਰਹਮਗਯਾਨ ਕੇ ਭਰਨਿ[4] ਸੁਹਾਇ। ਭਗਤਿ ਕਿਰਨ ਜਿਸ ਪਰ ਪਰਿ ਜਾਇ[5] ॥ ੩੬ ॥ ਭਰਮ ਤਿਮਰ ਕੋ ਤੁਰਤ ਬਿਨਾਸਹਿ। ਪ੍ਰਭੂ ਕੋ ਪ੍ਰੇਮ ਸੁ ਰਿਦੈ ਪ੍ਰਕਾਸ਼ਹਿ।

---

[1]ਭਾਵ ਮੰਗਤਿਆਂ ਨੂੰ ਧਨ ਦੇਂਦਿਆ। [2]ਮਿਲਦੀ ਹੈ। [3]ਗੁਰੂ ਲਈ ਸਾਰ (ਸੋਝੀਆਂ) ਵਿੱਚ ਪ੍ਰੀਖਿਆ ਕਰਦੇ ਫਿਰਦੇ ਹਨ। [4]ਸੂਰਜ। [5]ਜਿਸ ਤੇ ਪੈ ਜਾਵੇ। *ਪਾ–ਜਾਏ।

ਸ਼੍ਰੀ ਗੁਰੁ ਦਰਬ ਬ੍ਰਿੰਦ ਕੋ ਲੈ ਕੈ। ਸਰਬ ਦ੍ਵਾਰਕਾ ਦਾਸਹਿ ਦੈ ਕੈ* ॥੨੭॥
ਸਾਦਰ ਬਿਦਾ ਕਰਨੋ, ਘਰ ਗਯੋ। ਗਜ਼ੀਆ ਗੁਰੁ ਢਿਗ ਰਹਿਤੋ ਭਯੋ।ਪੁਨ ਸ਼੍ਰੀ ਤੇਗਬਹਾਦਰ ਦਯਾਲ। ਇਸ ਬਿਧਿ ਕਿਤਿਕ ਬਿਤਾਯਹੁ ਕਾਲ॥੨੮॥
ਇਤਿ ਸ਼੍ਰੀ ੬੪ ਪ੍ਰਤਾਪ ਸੂਰਜ ਗ੍ਰੰਥੇ ਸਿਮਰਨਮੀ ਰਾਸੇ 'ਸ਼੍ਰੀ ਹੋਰ ਬਹਾਦਰ ਵਿਚ ਦ੍ਵਾਰਕਾ ਦਾਸ ਆਗਮਨਿ' ਪ੍ਰਕਾਸ਼ ਅਸਟਮੋ ਅੰਸੂ ਸਮਾਪਤਮ ॥ ੨ ॥

੩. [ਮੱਖਣ ਸ਼ਾਹ] ।

ਦੋਹਰਾ ॥ ਗੁਰਤਾ ਮਹਿ ਰੌਰਾ ਪਰਨੋ ਠੀਕ ਨਹੀਂ ਠਹਿਰਾਇ।ਸਕਲ ਸਿੱਖਨ ਸੰਗਤਿ ਰਿਦੈ ਚਹਿਤਿ ਗੁਰੂ ਬਿਦਤਾਇ ॥ ੧ ॥ ਚੌਪਈ ॥ ਮੱਖਣ ਸ਼ਾਹੁ† ਏਕ ਸਿਖ ਭਾਰਾ। ਗੁਰੁਸਿੱਖੀ ਕੋ ਮਹਦ ਅਧਾਰਾ। ਕਰਿ ਸੌਦਾ ਬਹੁ ਚਢਨੋ ਜਹਾਜ। ਅਨਿਕ ਵਸਤੁ ਲੈ ਬਣਜਨਿ‡ ਕਾਜ ॥ ੨ ॥ ਦੇਸ਼ਾਂਤਰ ਮਹਿ ਬੇਚਨੋ ਜਾਂਹਿਤਹਿਂ ਕੀ ਵਸਤੁ ਖਰੀਦ ਕਰਾਇ। ਧਰਿ ਜਹਾਜ ਪਰ ਹਟਨੋ ਬਹੋਰ । ਬੀਚ ਸਮੁੰਦ੍ਰ ਜਹਾਂ ਜਲ ਘੋਰ ॥ ੩ ॥ ਤੁੰਗ ਤਰੰਗ ਬਿਲੰਦ[1] ਉਛਾਲੈਂ। ਜੀਵ ਕਰੋਰਨਿ ਜੁਤਿ ਬਰਲਾਲੈ[2]।ਬੇਗ ਪ੍ਰਭੰਜਨ[3] ਕੋ ਬਹੁ ਪਾਇ। ਚਲਨੋ ਜਹਾਜ ਉਛਨੋ ਜਨੁ ਜਾਇ ॥ ੪ ॥ ਗਮਨਨੋ ਮਾਰਗ ਕੋਤਿਕ ਸੋਇ। ਪ੍ਰੇਰਕ ਪੋਤਿ ਪ੍ਰੇਰਤੇ ਜੋਇ[4]। ਇਤਨੇ ਮਹਿ ਚਲਿ ਪੌਨ ਕੁਫੇਰੀ[5]। ਵਿੱਪ੍ਰੇ ਗਤਿ ਜਹਾਜ਼ ਕੀ ਪੇਰੀ ॥ ੫ ॥ ਟਾਪੁ ਨਿਕਟਿ ਹੁਤੋ ਬਡ ਬਾਰੂ[6]। ਨਹਿ ਮਨੁੱਖ ਜਹਿਂ, ਪਿਖਿਯ ਉਜਾਰੂ[7]। ਬਿਬਸ ਜਹਾਜ਼ ਪ੍ਰੇਰਕਨਿ ਭਇਉ[8]। ਬਲ ਕਰਿ ਰਹੇ ਸਥੰਭ ਨ ਗਇਉ ॥ ੬ ॥ ਅਧਿਕ ਬੇਗ ਬਾਯੁ ਕੋ ਪਾਇ।

[1]ਬੜੀਆਂ ਉੱਚੀਆਂ ਲਹਿਰਾਂ। [2]ਕ੍ਰੋੜਾਂ ਜੀਵਾਂ ਸਹਿਤ ਸਮੁੰਦਰ [ਵਰੁਣਾਲਯ=ਵਰੁਨ ਦੇਵਤਾ ਦਾ ਘਰ ਭਾਵ ਸਮੁੰਦਰ]। [3]ਹਵਾ। [4]ਮਲਾਹ ਦੇਖਕੇ ਜਹਾਜ਼ ਨੂੰ ਟੋਰਦੇ ਹਨ। [5]ਉਲਟੀ ਹਾਯੂ, ਬਾਦੇਮੁਖਾਲਿਫ। [6]ਰੇਤੇ ਦਾ। ਉਜਾੜ ਹੀ ਦਿੱਸਦੀ ਸੀ। [7]ਮਲਾਹਾਂ ਤੋਂ ਜਹਾਜ਼ ਬੇਵਸ ਹੋ[illegible]।

*ਸਾਰੀ ਮਾਇਆ ਤੋਂ ਭਾਵ ਹੈ ਕਿ ਜੋ ਕੁਛ ਮਾਇਆ ਭੇਟਾ ਆਈ ਸੀ ਉਨ੍ਹਾਂ ਵਲੋਂ ਜਿਨ੍ਹਾਂ ਨੇ ਕੇਵਲ ਗਜ਼ੀਏ ਦੇ ਅਰਦਾਸੇ ਤੇ ਤਿਲਕ ਜੰਞ ਤੋਂ ਗੁਰੂ ਮੰਨ ਲਿਆ ਸੀ, ਉਹ ਸਾਰੀ ਉਨਾਂ ਨੂੰ ਦਿੱਤੀ, ਸਤਿਕਾਰ ਯੋਗ ਪਾਕੁਣੇ ਨੂੰ ਫਿਰ ਕੀ ਚਾਹੀਦਾ ਹੈ। ਅਰੋ ਚੱਸਦੇ ਹਨ ਕਿ ਗਜ਼ੀਆ ਜੀ ਗੁਰੂ ਜੀ ਦੇ ਪਾਸ ਹੀ ਟਿੱਕ ਗਏ ਹਨ। †ਭਾਈ ਗਿਆਨ ਸਿੰਘ ਜੀ ਗਿਆਨੀ ਨੇ ਆਪਣੀ ਤ੍ਵਾਰੀਖ ਖਾਲਸਾ ਵਿੱਚ ਮੱਖਣ ਸ਼ਾਹ ਬਾਬਤ ਐਉਂ ਲਿਖਿਆ ਹੈ:—ਮੱਖਣ ਸ਼ਾਹ ਜ਼ਿਲੇ ਜੇਹਲਮ ਟਾਂਡੇ ਪਿੰਡ ਦਾ ਵਣਜਾਰਾ ਸਿੱਖ ਸੀ, ਦਸ ਹਜ਼ਾਰ ਬੈਲ ਤੇ ਕਈ ਬੇੜੇ ਉਸਦੇ ਵਪਾਰ ਵਿਚ ਚਲਦੇ ਸੇ। ਹੁਣ ਉਸ ਦੀ ਸੰਤਾਨ ਦੇ ਚਾਰ ਪਿੰਡ ਕੁੰਦਨ ਪੁਰ, ਰਾਜੇ ਵਾਲਾ ਆਦਿਕ ਸਿਆਲਕੋਟ ਦੇ ਪਰਗਨੇ ਵਸਦੇ ਹਨ, ਓਹ ਭੀ ਮਨੋਂ ਤਨੋਂ ਗੁਰੂ ਕੇ ਸਿਦਕੀ ਸਿੱਖ ਹਨ। ‡ਪਾ:—ਬਾਣਿਜ।

ਸਿਕਤਾ ਥਲ ਪਰ ਗਾ ਅਡਕਾਇਪੁਨ ਸਾਗਰ ਕੀ ਲਰੀਂ ਤਰੰਗ।ਕੁਛਕ ਗਯੋ ਚਢਿ ਜਹਿੰ ਥਲ ਭੂੰਗ ॥ ੭ ॥ ਮੱਖਣ ਆ ਸਚਰਜ ਮਨ ਮਾਨਾ॥ਚੰਤ ਪਰਾਇਣ ਭਏ ਮਹਾਨਾ। ਨਰਨਿ ਉਪਾਇ ਕੀਨਿ ਬਹੁਤੇਰਾ। ਬੁਧਿ ਕਰਿ ਕੈ ਅਰੁ ਓਜ ਘਨੇਰਾ ॥ ੮ ॥ ਸਿਕਤਾ ਟਾਰਹਿੰ ਕਾਛਟ ਭਲ ਤੇ[1]। ਭਉ ਨ ਹਾਲਭਿ ਭਾ ਤਿਸ ਥਲ ਤੇ। ਛਧੋ ਨਿਰਾਸ ਜਤਨ ਕੇ ਕਰਿਬੋ॥ਉਪਜੀ ਏਕ ਆਸ ਤਜਿ ਸਰਬੈ[2]॥੯॥–ਅਬਿ ਸਤਿਗੁਰੁ ਹੀ ਬਨਹਿੰ ਸਹਾਈ॥ਨਹਿੰ ਅਪਰਨਿ ਕੀ ਗਤਿ ਜਿਹ ਢਾਈਂ। ਜਿਮ ਜਮਲੋਕ ਮਹਾਂ ਭਯਦਾਯਕ। ਭਹਿੰ ਏਕਲ ਕੇ ਹੋਹਿੰ ਸਹਾਯਕ–॥੧੦ ॥ ਇਸ ਪ੍ਰਕਾਰ ਸਿਖ ਨਿਸ਼ਚੈ ਧਰਿਕੈ। ਕਰ ਪਗ ਨੀਰ ਪਖਾਰਨਿ ਕਰਿਕੈ। ਜੋਡੀ ਰੁਪ ਗੁਰੂ ਕੋ ਧਯਾਨ। ਅਚਲ ਠਾਂਢਿ ਭਾ ਅੰਜੁਲ ਠਾਨਿ[3] ॥ ੧੧ ॥ 'ਹੇ ਪ੍ਰਭੂ ਤੁਮ ਨਿਰਾਸ ਕੀ ਆਸ। ਅੰਤਰਜਾਮੀ ਸਰਬ ਪ੍ਰਕਾਸ਼। ਦੁਪਦਸੁਤਾ ਭਾਜ ਕਰਿ ਸਰਬਾਸ਼ੈ[4]। ਗਹਨੋ ਤੁਮਾਰੋ ਜਬਿ ਇਕ ਆਸ਼ੈ ॥ ੧੨ ॥ ਤਬਿ ਤੁਮ ਤੁਰਤ ਗੋਪਤਾ[5] ਕੀਨਸਿ। ਸਭਾ ਬੀਚ ਬ੍ਰੀੜਾ[6] ਰਖਿ ਦੀਨਸਿ। ਖੈਲਤਿ ਦ੍ਯੂਤਿ[7] ਜੁਧਿਸ਼ਠਰ ਰਾਊ। ਸਿਮਰਨੋ ਤੁਮਰੋ ਨਾਮ ਨ ਕਾਊ ॥ ੧੩ ॥ ਨਹਿੰ ਸਹਾਇਤਾ ਤਿਸ ਕੀ ਕਰੀ । ਬਿਪਨ ਜਾਨਿ ਲਗਿ ਬਿਪਤਾ ਪਰੀ[8]। ਸਿਮਰਨਿ ਤੇ ਨਿਤ ਹੋਤਿ ਸਹਾਈ। ਰਾਵਰਿ ਬਿਰਦ ਸਨਾਤਨ ਗਾਈ॥੧੪॥ਮੈਂ ਸਦੀਵ ਕੋ ਦਾਸ ਤੁਮਾਰੋ।ਅਬਿ ਜਹਾਜ ਕੋ ਪਾਰ ਉਤਾਰੋ[9]।ਸਤਿਗੁਰ ਤੇਗ ਬਹਾਦਰ ਧੀਰ। ਅੰਤਰਜਾਮੀ ਸਰਬ ਸਧੀਰ ॥ ੧੫ ॥ ਨਹੀਂ ਜਨਾਵਨਿ ਆਪਾ ਕਰਿ ਹੀਂ। ਸਹਜ ਸੁਭਾਇਕ ਸਮਝਾ ਧਰਿ ਹੀਂ। ਕੋ ਇਕ ਨਾਮ ਰੁਪ ਕੋ ਜਾਨੈ। ਕਹਨਿ ਮਿਲਿਨਿ ਕੀ ਕਰਹਿੰ ਨ ਸਜਾਨੈ ॥੧੬॥ਨਿਜ ਬਡਿਆਈ ਕੁਛ ਨ ਜਨਾਵੈਂ। ਕਰਹਿੰ ਭਚਾ ਜਿਮ ਨਹਿੰ ਬਿਦਤਾਵੈਂ । ਸਿਖ ਮਨ ਕੀ ਲਖਿ ਅੰਤਰਜਾਮੀ। ਤਿਹ ਸਹਾਇਤਾ ਚਹਿ ਕਰਿ ਸ੍ਵਾਮੀ ॥੧੭॥ ਰਿਦੈ ਬਿਚਾਰਤਿ–ਜੋ ਨ ਕਰੌਂ ਅਬਿ। ਗੁਰੁ ਘਰ ਕੀ ਮਹਿਮਾ ਸੁ ਘਟੈ ਤਬਿ। ਹੋਨਿ ਸਹਾਇਕ ਹੀ ਬਨਿ ਆਵੈ। ਜਿਸ ਤੇ ਸਿਖ ਸ਼ਰਧਾ ਅਧਿਕਾਵੈ–॥ ੧੮ ॥ ਪਹੁੰਚੇ ਨਿਮਖ ਬਿਖੈ ਗੁਰੁ ਪੂਰੇ। ਕਰਨਿ ਸਿੱਖ ਕੇ ਕਾਰਜ ਰੂਰੇ।

[1]ਰੇਤਾ ਟਾਲਦੇ ਹਨ (ਜਹਾਜ਼ ਦੀ) ਲੱਕੜ ਦੇ ਹੇਠੋਂ। [2]ਸਾਰੀਆਂ ਆਸਾਂ ਛੱਡ ਕੇ। [3]ਹੱਥ ਜੋੜਕੇ ਅਓਲ ਖੜੋ ਗਿਆ। [4]ਰੱਖਿਆ। [5]ਲੱਜਾ। ਪਤ। [6]ਜੂਆ। [7]ਬਨਬਾਸ ਮਿਲਣ ਤਕ ਦੀ ਬਿਪਤਾ (ਸਹਿਣੀ) ਪਈ।

ਮੱਖਣ ਸ਼ਾਹ ਕੀਨਿ ਅਰਦਾਸ। ਚਿਤਵਤਿ-ਦਰਬ ਦੇਉਂ ਗੁ ਰਾਸ-॥੧੯॥
ਇਮ ਬਿਨਤੀ ਭਨਿ ਕੀਨਿ ਉਪਾਇ। ਸ਼ੁਮਤਿ ਜਿ ਮਾਨਵ ਬਲ ਕੋ ਲਾਇ।
ਆਪਸ ਮਹਿ ਦੈ ਕਰਿ ਲਲਕਾਰਾ। ਦਿਯੋ ਜਹਾਜ ਧਕਾਇ ਉਦਾਰਾ ॥
੨੦ ॥ ਨਰਨਿ ਬਹਾਨੇ ਸ਼੍ਰੀ ਗੁਰ ਜਾਇ। ਸਿਖ ਜਹਾਜ ਕੋ ਦਿਯੋ ਚਲਾਇ।
ਕਹੈਂ ਲੋਕ 'ਹਮ ਅਸ ਥਲ ਲਾਯੋ। ਅਟਕਨੋ ਤੋਰ ਜਹਾਜ਼ ਚਲਾਯੋ'॥੨੧॥
ਸੁਨਿ ਕੈ ਮੱਖਣ ਰਿਦੈ ਬਿਚਾਰਾ।-ਪ੍ਰਥਮ ਰਹੇ ਪਚਿ ਸਰੀ ਨ ਕਾਰਾ ।
ਕਿਤਿਕ ਦਨੋਸ ਕਰਿ ਰਹੇ ਉਪਾਇ।ਅਪਨੋ ਸਭਿ ਬਿਧਿ ਬਲ ਕੋ ਲਾਇ ॥
੨੨ ॥ ਜਬਿ ਮੈਂ ਸ਼੍ਰੀ ਸਤਿਗੁਰੁ ਅਗਾਰੀ। ਹੈ ਨਿਰਾਸ ਬੇਨਤੀ ਉਚਾਰੀ।
ਤਬਿ ਜਹਾਜ ਚਲਿ ਪਰਨੋ ਤੁਰੰਤਾ। ਇਹ ਮੈਂ ਹੀ ਜਾਨਵਿ ਬਿਰਤੰਤਾ ॥
੨੩ ॥ ਜਾਨਹਿਂ ਕਯਾ ਇਹ ਲੋਕ ਗਵਾਰਾ । ਜੋ ਸਤਿਗੁਰੁ ਕੀਨਸਿ ਉਪਕਾਰਾ। ਗੁਰੁ ਕ੍ਰਿਤ ਤੇ ਜੁ ਕ੍ਰਿਤਘਨੀ ਹੋਇ[1]। ਮਹਾਂ ਕਸ਼ਟ ਲਹਿ ਲੋਕਨਿ ਦੋਇ॥੨੪॥ਜਿਤਨੇ ਜਗਤ ਬਿਖੇ ਅਪਰਾਧੂ। ਸਾਭਨਿ ਪ੍ਰਾਸਚਿਤ ਭਾਖਤਿ ਸਾਧੂ[2]। ਕ੍ਰਿਤਘਨ ਕੋ ਨ ਕਹੈ ਕ੍ਰਿਤ ਕੋਇ[3]। ਕਸ਼ਟ ਕਲਪ ਭਰ ਪਾਵਹਿ ਸੋਇ ॥ ੨੫ ॥ ਇਹ ਤੌ ਨਰ ਸਾਮਾਨਨਿ ਥਾਤੀ[4]। ਅਰੁ ਸਤਿਗੁਰੁ ਜੇ ਬਡ ਦੁਖ ਹਾਤੀ। ਇਨ ਤੇ ਬਨਹਿ ਕ੍ਰਿਤਘਨੀ ਜੋਇ। ਕੌ[*] ਜਾਨਹਿ ਤਿਨ ਕੋ ਕਯਾ ਹੋਇ ॥ ੨੬ ॥ ਜੇ ਸਤਿਗੁਰੁ ਕੇ ਹੈਂ ਅਪਕਾਰੀ[5]। ਛੁਟਹਿ ਨ, ਸੰਕਟ ਪਾਵਹਿਂ ਭਾਰੀ। ਇਹ ਮਾਨਵ ਅਜਾਨ ਕਯਾ ਜਾਨੈਂ। ਮੈਂ ਤੌ ਸਭਿ ਬਿਧਿ ਲਹੌਂ ਮਹਾਨੈ-॥੨੭॥ ਏਵ ਬਿਚਾਰਤਿ ਚਲਨੋ ਜਹਾਜੂ। ਗੁਰੁ ਪੁਰਹਿਂ ਨਿਜ ਸਿੱਖਨਿ ਕਾਜੂ।ਪਹੁੰਚਨੋ ਆਨਿ ਆਪਨੇ ਥਾਨੂ।ਲੀਨਸਿ ਵਸਤੂ ਉਤਾਰਿ ਮਹਾਨੂ ॥ ੨੮ ॥ ਸੌਦਾ ਸਕਲ ਬੇਚਿਬੋ ਕਰਨੋ।ਬਹੁਤ ਲਾਭ ਤਿਸ ਪਾਲੈ ਪਰਨੋ[6]। ਆਇ ਜਾਇਬੇ ਖੇਪ[7] ਜਿ ਦੋਇ। ਕਰਨੇ ਧਨਜ ਅਧਿਕੈ ਧਨ ਹੋਇ ॥੨੯॥ ਭਯੋ ਧਨਾਢ ਸਿੱਖਨ ਭਖਿ ਭਾਰਾ। ਰਾਖੇ ਨੌਕਰ ਅਪਨੇ ਦ੍ਵਾਰਾ । ਗੁਰ ਸਿੱਖੀ ਪਰ ਅਧਿਕ ਲੁਭਾਯੋ । ਸਿਮਰਹਿ ਬਾਰਿ ਬਾਰਿ ਸੁਖ ਪਾਯੋ ॥ ੩੦ ॥ ਰਹਿ ਨ ਸਕਨੋ ਚਹਿ ਦਰਸ਼ਨ ਦੇਖਾ ।

[1]ਗੁਰੂ ਜੀ ਦੀ ਕੀਤੀ (ਮਿਹਰ) ਦਾ ਜੋ ਕ੍ਰਿਤਘਨ ਹੋਵੇ ਭਾਵ ਕੀਤਾ ਨਾ ਜਾਣ। [2](ਸਭ ਅਪ੍ਰਾਧਾਂ ਦਾ) ਪ੍ਰਾਇਸ਼ਚਿਤ (ਨਵਿਰਤੀ ਦਾ ਉਪਾਇ) ਸ੍ਰੇਸ਼ਟ ਲੋਕ ਦੱਸਦੇ ਹਨ। [3]ਕ੍ਰਿਤਘਨ (ਦੀ ਅਪ੍ਰਾਧ ਨਿਵਿਰਤੀ ਦਾ ਉਪਾਉ) ਕਰਨਾ ਕੋਈ ਨਹੀਂ ਦੱਸਦਾ। [4]ਇਹ ਤਾਂ ਸਮਾਨ ਪੁਰਸ਼ਾਂ (ਨਾਲ ਕ੍ਰਿਤਘਨਤਾ ਦਾ) ਬਾਤ ਹੈ। [5]ਦ੍ਰੋਹੀ। ਇਥੇ ਭਾਵ ਕ੍ਰਿਤਘਨੀ ਤੋਂ ਹੈ। [6]ਪੱਲੇ ਪਿਆ । [7]ਮਾਲ ਨੁਆਗਰੋ ਆ। [*]ਪਾਠ-ਸੋ।

ਚਲਨੋ ਪੰਥ ਲ ਮੌਜ ਬਿਸ਼ੇਖਾ। ਸੇਵਕ ਨੌਕਰ ਰਖਿ ਸਮੁਦਾਇ।ਮਦ੍ ਦੇਸ਼[1] ਕੋ ਸਨਮੁਖ ਆਇ॥੩੧॥–ਦਰਸੋਂ ਗੁਰੂ–ਪ੍ਰਤੀਖਨਿ ਕਰੋ।ਸਿਮਰਹਿ ਨਾਮੁ ਸਦਾ ਉਰਧਰੈ[2]। ਪੂਰਬ ਦੇਸ਼ ਪੰਥ ਬਡ ਜਾਨਾ। ਬਸਹਿ ਨਿਸਾ ਦਿਨ ਕਰਹਿ ਪਯਾਨਾ ॥੩੨॥ ਕਾਨਨ ਦੇਸ਼ ਨਗਰ ਮਗ ਮਾਂਹੀ।ਦੇਖਤਿ ਆਇ, ਥਿਰਹਿ ਕਿਤ ਨਾਂਹੀ। ਗੰਗਾ ਜਮੁਨਾ ਆਦਿ ਜਿ ਸਲਿਤਾ। ਬਡੇ ਗੰਭੀਰ ਨੀਰ ਜਿਨ ਚਲਤਾ ॥ ੩੩ ॥ ਕ੍ਰਮ ਕ੍ਰਮ ਸਕਲ ਉਲੰਘਤਿ ਆਵਾ। ਗੁਰ ਦਰਸ਼ਨ ਕੋ ਉਰ ਲਲਚਾਵਾ। ਲੀਨਿ ਸਰਬ ਪਰਵਾਰ ਸੰਗਾਰੇ[3]। ਸੁਤ ਇਸਤ੍ਰੀ ਜੁਤਿ ਬ੍ਰਧਾ ਧਾਰੇ ॥ ੩੪॥ ਸੰਗ ਪੰਚ ਸੈ ਨੌਕਰ ਔਰ। ਪਾਵਤਿ ਛੋਰੇ ਠੌਰ ਸੁ ਠੌਰ। ਆਯੁਧ ਧਰੇ ਸਾਥ ਭਟ ਭੀਰੁ। ਆਵਤਿ ਮਾਰਗ ਚਲੈ ਬਹੀਰ ॥੩੫॥ ਦਰਬ ਕੋਸ਼ ਜਿਹ ਸੰਗ ਬਿਸਾਲਾ। ਦਨੇਸ ਨਿਰੰਤਰ ਆਵਤਿ ਚਾਲਾ। ਪਹੁੰਚਨੋ ਨਿਕਟਿ ਤਬਹਿ ਗੁਰ ਦੇਸ਼। ਪਜ਼ਾਰੀ ਸਿੱਖੀ ਸਾਂਹਿ ਵਿਸ਼ੇਸ਼ ॥ ੩੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਰਿਦਾਦਸਿ ਰਾਸੇ 'ਮੱਖਣਸ਼ਾਹ' ਪ੍ਰਸੰਗ ਵਰਣਨੰ ਨਾਮ ਤ੍ਰਿਤੀਓ ਅੰਸੂ ॥ ੪ ॥

੪. [ਮੱਖਣਸ਼ਾਹ ਬਕਾਲੇ]।

ਵੋਹਗਾ॥ਮਾਰਗ ਆਇ ਉਲੰਘ ਕੈ ਮੱਖਣਸ਼ਾਹ ਬਿਸਾਲਾ।ਦੇਸ਼ ਬਿਖੈ ਸੁਨਿਬੋ ਕਰਨੋ ਜਿਸ ਪ੍ਰਕਾਰੁ ਗੁਰੂ ਚਾਲ[4] ॥ ੧ ॥ ਚੌਪਈ ॥ ਸ੍ਰੀ ਹਰਿਕ੍ਰਿਸ਼ਨ ਬਾਕ ਜਿਮ ਕਹਨੋ। ‘ਕਿਨਹੂੰ ਗੁਰੂ ਰੂਪ ਨਹਿੰ ਲਹਨੋ। ਬੀਚ ਬਕਾਲ ਗੁਰੂ ਕਹਾਵੈਂ। ਦੈ ਬਿੰਸਤ ਗਾਦੀਨ ਪੁਜਾਵੈਂ॥੨॥ ਨਭ ਮਹਿੰ ਸੂਰ ਨ ਪ੍ਰਗਟਹਿ ਜਾਵਦ। ਉਡੁਗਨ ਅਧਿਕ ਪ੍ਰਕਾਸ਼ਹਿਂ ਤਾਵਦ। ਯਾਂਤੇ ਲਖੀਯਤਿ ਹੈ ਇਸ ਭਾਂਤ। ਆਥ ਲੌ ਗੁਰੂ ਨ ਭਾ ਬਿਦਤਾਇ[5]॥੩॥ਮੱਖਣਸ਼ਾਹ ਸੁਨਤਿ ਸੰਦੇਹ। ਮਾਨਸ ਸੰਸੈ ਮਾਨ ਅਛੇਹ[6]।–ਬਹੁ ਧਨ ਲਾਭ ਬਨਜ ਤੇ ਆਵਾ। ਤਿਹ ਦਸ਼ੰਧ ਕੋ ਮੈਂ ਨਿਕਸਾਵਾ ॥ ੪ ॥ ਉਦਧਿ ਜਹਾਜ ਅਟਕ ਜਬਿ ਗਾਏਉ। ਤਹਾਂ ਸਹਾਇਕ ਸਤਿਗੁਰ ਭਾਏਉ। ਤਬਿ ਮਨ ਤੇ ਮੈਂ ਦਰਬ ਘਨੇਰਾ। ਅਰਪਨਿ ਚਹਨੋ ਗੁਰਨਿ ਕੋ ਪੈਰਾ ॥ ੫ ॥ ਬਹੁਤ ਬਿੱਤ ਆਥ ਲਜਾਵਨਿ ਕੀਨਾ। ਸਤਿਗੁਰੁ ਭੇਟ ਚਹੌਂ ਮੈਂ ਦੀਨਾ। ਕਿਸ ਪ੍ਰਕਾਰ ਕਰਿ ਸਕਵਿ ਪਛਾਨ। ਭੇ ਹਰਿ ਕ੍ਰਿਸ਼ਨ ਸੁ ਅੰਤਰ ਧਾਨ ॥੬॥ ਕੇਹਰਿ ਵਸਤ੍ਰ

---

[1]ਪੰਜਾਬ। [2](ਵਾਹਿਗੁਰੂ ਦੇ) ਨਾਮ ਨੂੰ ਹਿਰਦੇ ਵਿਚ ਧਾਰਕੇ ਸਿਮਰਦਾ ਹੈ। [3]ਨਾਲ। [4]ਗੁਰੂ ਜੀ ਨੇ ਚਲਾਕੀ ਕੀਤੀ ਹੈ। [5]ਅਜ ਵਿਚ ਪੱਕਾ ਮੰਸਾ ਮੰਗਿਆਂ। [6]

ਕਰੀ ਕਹੁ ਦੇਨਿ[1]।ਕਿਮ ਪੁਨ ਚਹਿ ਤਿਨ ਤੇ ਫਲ ਲੈਨਿ।ਹੋਵਹਿ ਨਿਸ਼ਚੈ ਗੁਰੂ ਨ ਜਾਵਤ। ਅਸਮੰਜਸ ਧਨ ਅਰਪਨਿ ਡਾਵਤ ॥ ੭ ॥ ਕੌਨ ਸਥਲ ਮਹਿ ਖੋਜੌਂ ਗੁਰ ਕੋ। ਹੋਇ ਮਨੋਰਥ ਪੂਰਨ ਓਰ ਕੋ। ਗੁਰ ਹਰਿ ਕ੍ਰਿਸ਼ਨ ਬਾਕ ਅਨੁਸਾਰਾ। ਚਹਿਯ ਬਕਾਲੇ ਗ੍ਰਾਮ ਮਝਾਰਾ ॥ ੮ ॥ ਗੁਰੂ ਬਚਨ ਪਰ ਸ਼ਰਧਾ ਧਰਨੀ। ਬ੍ਰਿੱਧਨਿ ਇਹ ਉੱਤਮ ਗਤਿ ਬਰਨੀ। ਹੋਇ ਜਿ ਸਿੱਖਨ ਅਸ਼ਰਧਾਵਾਨ। ਨਹਿੰ ਸਿੱਖੀ ਫਲ ਲਹਿ ਸੁਨਿਦਾਨ[2] ॥ ੯ ॥ ਸ਼ਰਧਾ ਸਿੱਖੀ ਮੂਲ ਮਹਾਨੀ। ਬਿਨ ਸ਼ਰਧਾ ਸਿੱਖੀ ਹੁਇ ਹਾਨੀ। ਬਿਨਾ ਮੂਲ ਤੇ[3] ਮੁਕਤਿ ਜਿ ਫਲ ਹੈ। ਨਹਿੰ ਪ੍ਰਾਪਤਿ ਹੋਵਤਿ ਕਿਸ ਥਲ ਹੈ ॥ ੧੦॥ਸ਼ਰਧਾ ਤੇ ਉਰ ਧਰਿ ਉਪਦੇਸ਼। ਪਾਇ ਅਚਲ ਸੁਖ ਤਜਹਿ ਕਲੇਸ਼। ਗੁਰ ਬਚ ਪਰ ਸ਼ਰਧਾ ਧਰਿ ਯਾਤੇ।ਮੈਂ ਖੋਜੌਂ ਪ੍ਰਾਪਤਿ ਹੁਇ ਜਾਤੇ ॥੧੧॥ ਬਿਨ ਗੁਰੁ ਮਿਲੇ ਜਿ ਹਟਿਕੈ ਗਵਨੌਂ[4]। ਹੋਇ ਬਿਅਰਥ ਦੇਸ਼ ਆਗਵਨੌਂ। ਕਰਮ ਹੀਨ ਰਹਿ ਸੋਕਟ ਭਵਨੌਂ। ਸਤਿਗੁਰ ਦਿਖਾਵ ਜਨਾਵਹਿ ਕਵਨੌਂ[5] ?–॥੧੨॥ ਇਮ ਬਿਚਾਰ ਕਰਿ ਮਾਨਸ ਦੋਨ[6]। ਰਿਦੈ ਅਰਾਧਹਿ ਪਗ ਮਨ ਲੀਨ। ਤਰਕ[7] ਆਨਕ ਕੋ ਰਿਦੈ ਉਠਾਇ। ਪੰਥ ਬਕਾਲੇ ਗਮਨਤਿ ਜਾਇ ॥੧੩॥–ਕਿਸ ਪੂਕਾਰ ਮੁਹਿ ਮਿਲਹਿੰ ਗੁਸਾਈਂ। ਜੇ ਅਬ ਲੌ ਨਹਿ ਨਿਜ ਬਿਦਤਾਈਂ। ਅਪਰ ਸਿੱਖ ਮਿਲਿ ਮਿਲਿ ਜਿਮ ਜਾਇ। ਇਹ ਬਿਧਿ ਮੇ ਤੇ ਨਹਿੰ ਬਨਿ ਆਇ ॥ ੧੪ ॥ ਨਿਸ਼ਚੈ ਪ੍ਰਥਮ ਗੁਰੂ ਕਹੁ ਕਰਿ ਕੈ। ਪਾਇਨ ਪਾਸ ਉਪਾਇਨ ਧਰਿਕੈ। ਸ਼੍ਰੀ ਮੁਖ ਤੇ ਸੁਨ ਬਾਕ ਉਦਾਰਾ। ਕਰੌਂ ਜਨਮ ਕੋ ਸਫਲ–ਬਿਚਾਰਾ ॥ ੧੫ ॥ ਸਭੱਦ੍ਰ ਸਲਿਤਾ ਉਲੰਘਿ ਬਿਪਾਸਾ। ਪਹੁੰਚਨ ਜਾਇ ਬਕਾਲੇ ਪਾਸਾ। ਢਹਿਰ ਗ੍ਰਾਮ ਤੇ ਕਾਨਸਿ ਡੇਰਾ। ਸੋਜ ਸੰਭਾਰਿ ਧਰੀ ਤਿਸ ਬੇਰਾ ॥੧੬॥ ਸੁਨ ਕੈ ਸੁਧਿ ਭੀ ਸਭਿਸੇਵੀਨਾਨਿਜਾਨਜ ਮਨੁਖਪਠਾਵਨਿ ਕੀਨਿ।ਭੋਜਨ ਅਨਿਕਪ੍ਰਕਾਰ ਪੁਚਾਏ। ਸਨਮਾਨਹਿੰ ਸਭ ਬਿਧਿ ਹਰਖਾਏ ॥ ੧੭ ॥ ਨਿਜ ਨਿਜ ਦਿਸ਼ਾ ਮਸੰਦ ਮਹਾਨਾ। ਉਪਦੇਸਹਿੰ ਕਹਿ ਕਹਿ ਪੱਖਨਾ[8]। [9]ਅਜ਼ਮਤ ਮਹਿੰ

---

[1]ਮੋਰ ਦੀ ਚੀਜ਼ ਹਾਥੀ ਨੂੰ ਦੇਨੀ। [2]ਅੰਤ ਨੂੰ। (ਅ) ਨਾਦਾਨ=ਮੂਰਖ। [3]ਸ਼ਰਧਾ ਰੂਪੀ ਮੂਲ ਬਿਨਾ [4]ਮੁਝ ਕੋ ਚਲਾ ਜਾਵਾਂ। [5]ਫਿਰ ਸਤਿਗੁਰੂ ਨੂੰ ਦੇਖਕੇ (=ਪਰਖ ਕੇ) ਕੌਣ ਪ੍ਰਗਟ ਕਰੇਗਾ। (ਅ) ਦੇਖੀਏ ਸਤਿਗੁਰੂ (ਆਪਣਾ ਆਪ) ਕਿਸ ਨੂੰ ਜਨਾਵਣਗੇ। [6]ਦੀਨ ਮਨ=ਉਦਾਸ। [7]ਦਲੀਲਾਂ। [8]ਬਥਾ। (ਅ) ਆਪਣੇ ਪੱਖ ਦੀ ਗਲ। (ਏ) ਦਲੀਲਾਂ।

ਪੂਰਨ ਗੁਰ ਏਹੀ। ਸੋਢੀ ਬਜਰਬ ਨਾਮ ਨਿਜ ਲੈਹੀਂ" ॥ ੧੮ ॥ ਅਪਰ ਆਇ ਤਿਸ ਘਾਟ ਬਤਾਵੈ[1]। 'ਹਮ ਜਿਸ ਢਿਗ ਸੋ ਗੁਰ ਅਧਿਕਾਵੈ' । ਪਠੇ ਮਸੰਦ ਅਪਰ ਸੋਢੀਨਿ। ਨਿਜ ਨਿਜ ਦਿਸ਼ਾ ਭੂਮਾਇੰ ਪ੍ਰਬੀਨ ॥੧੯॥ ਇਕ ਕੋ ਕਮੀ ਬਤਾਵਹਿ ਦੂਜਾ। ਚਿਤ ਚਾਹਤਿ ਸਭਿ ਨਿਜ ਨਿਜ ਪੂਜਾ। ਧਨ ਕੋ ਲੋਭ ਧਰਹਿੰ ਉਪਦੇਸ਼ਹਿੰ।–ਹੈ ਹਮ ਮਨਤਾ ਦੇਸ਼ ਅਸ਼ੇਸ਼ਹਿੰ– ॥ ੨੦ ॥ ਧੀਰਮੱਲ ਕੋ ਹੁਤੋ ਮਸੰਦ। ਪੁਸ਼ਟ[2] ਧਨਾਢਿ ਪ੍ਰਬੀਨ ਬਿਲੰਦ। ਸੌਪਿ ਆਇ ਸਨਮਾਨ ਕਰੰਤਾ।ਅਧਿਕ ਸਭੂਤਿ ਅਪਨੀ ਉਚਰੰਤਾ ॥੨੧॥ 'ਧੀਰਮਲ ਕੇ ਘਰ ਗਰਿਆਈ । ਹਤੀ ਇਨਹੁ ਕੀ, ਇਨ ਕੇ ਆਈ। ਸ਼੍ਰੀ ਗੁਰ ਹਰਗੋਵਿੰਦ ਅਨੰਦ। ਗੁਰਦਿੱਤਾ ਸੁਤ ਤਿਨਹਿੰ ਬਿਲੰਦ ॥ ੨੨ ॥ ਮਹਾਂ ਪ੍ਰਤਾਪੀ ਅਜ਼ਮਤ ਭਾਰੀ। ਚਿਤ ਜੋ ਚਹਤਿ ਕਰਤਿ ਸੋ ਕਾਰੀ।ਪਿਤ ਪ੍ਰਿਯ ਸਰਬ ਗੁਨਨਿ ਕਹੁ ਖਾਨੀ। ਸੋਢੀ ਅਪਰ ਨ ਜਾਂਹਿ ਸਮਾਨੀ॥੨੩॥ ਏਕ ਬਾਰ ਇਕ ਮ੍ਰਿਤਕ ਬਿਲੋਕਿ। ਦਿਯੋ ਜਿਵਾਇ ਸੁ ਕੀਨਿ ਅਸ਼ੋਕ। ਸੁਨਿ ਕਰਿ ਪਿਤ ਗੁਰ ਬਰਜਨਿ ਕੀਨਸਿ।–ਇਮ ਨਹਿੰ ਕਰਹੁ ਪ੍ਰਭੂ ਜੱਤਿ ਚੀਨਸਿ–॥ ੨੪ ॥ ਕਿਤਿਕ ਕਾਲ ਪੁਨ ਬੀਤ ਗਯੋ ਹੈ। ਬ੍ਰਿੱਤ ਅਖੇਰਹਿੰ ਚੀਤ ਦਯੋ ਹੈ। ਅਨਿਕ ਕਾਮਨਾ ਪੂਰਨ ਕਰੈਂ। ਦਰਸ਼ਨ ਦੈ ਦੈ ਸਿੱਖ ਉਧਰੈਂ॥੨੫॥ਗੁਰਤਾ ਉਚਿਤ ਜਿ ਗੁਨ ਹੈਂ ਸਾਰੇ। ਸਭਿ ਪਈਅਤਿ ਜਿਨ ਕੇਰ ਮਝਾਰੇ। ਸਿੱਖਨ ਸਮੂਹ ਦਰਸਿਬੇ ਆਵੈਂ। ਕਰਹਿੰ ਕਾਮਨਾ ਬਾਂਛਤਿ ਪਾਵੈਂ ॥ ੨੬ ॥ ਸਭਿਹਿਨਿ ਬਿਖੈ ਭਏ ਸਭਿ ਲਾਯਕ। ਮਸਤਕ ਦੀਪਤਿ ਜੋਤਿ ਸੁਭਾਯਕ। ਇਕ ਦਿਨ ਬਿਚਰਤਿ ਕਰਤਿ ਅਖੇਰਾ। ਧੇਨੂ ਮਰੀ ਪਰੀ ਕਹੁ ਹੇਰਾ ॥ ੨੭ ॥ ਹੁਤੀ ਸਬਤਸ਼ਾ[3], ਸੁੰਦਰਘਨੀ। ਦੇਖਤਿ ਦ੍ਰਿਸ਼ਟਿ ਕ੍ਰਿਪਾ ਸੋ ਸਨੀ। ਨਿਜ ਅਨੁਚਰ[4] ਸੋਂ ਗਿਰਾ ਉਚਾਰੀ।–ਵਾਹਿਗੁਰੂ ਕਹਿ ਛਿਰਕਹੁ ਬਾਰੀ[5] ॥ ੨੮ ॥ ਅਲਪ ਸਬਤਸ਼ਾ, ਦੇਹੁ ਜਿਵਾਇ–। ਸੁਨਿ ਸੇਵਕ ਕੀਨਸਿ ਤਿਸ ਭਾਇ।ਬੋਲਤਿ ਉਠੀ ਧੇਨੁ ਤਤਕਾਲਾ।ਧੰਨਯ ਧੰਨਯ ਸਭਿ ਕਹਿ ਤਿਸ ਕਾਲਾ ॥ ੨੯ ॥ ਹਰਿਗੋਬਿੰਦ ਗੁਰੂ ਸੁਨਿ ਬਾਤ। ਕੀਨਸਿ ਨਿਕਟਿ ਹਕਾਰਨਿ ਭਾਤ[6]। ਕਹਯੋ–ਤੁਮਹਿੰ ਇਹ ਰੀਤਿ ਨ ਆਛੀ। ਬਰਜਯੋ ਹੁਤੋ ਸਿਮਰਿ ਗਤਿ ਪਾਛੀ॥੩੦॥ਇਹ ਰਹਿਬੇ ਕੀ ਰੀਤਿ

[1]ਹੋਰ ਕੋਈ ਆਕੇ ਤਿਸਨੂੰ ਘੱਟ ਦੱਸਦਾ ਹੈ। [2]ਮੋਟਾ । [3]ਵੱਛੇ ਵਾਲੀ। [4]ਦਾਸ। [5]ਜਲ। [6]ਪੁੱਤ੍ਰ ਸ਼੍ਰੀ ਗੁਰਦਿੱਤਾ ਜੀ ਨੂੰ।

ਨ ਤੋਹੀ। ਜਨਮ ਮਰਨ ਜਗ ਕੋ ਨਿਤ ਹੋਹੀ। ਤੁਮ ਨੈ ਸਕਲ ਜਾਨ ਇਮ ਕਰਨੀ। ਪਰਮੇਸ਼ੁਰ ਦਿਖ਼ਿ ਸ਼ੁਭ ਨਹਿ ਬਰਨੀ-॥ ੩੧ ॥ ਗਰੁ ਪਿਤਾ ਤੇ ਸੁਨਿ ਕਰਿ ਚਾਲੇ। ਮਿਲੇ ਨ ਬੋਲਨਿ ਕਿਧ ਕਿਸ ਨਾਲੇ। ਤਜਜੋ ਸ਼ਰੀਰ ਹੋਇ ਏਕਾਂਤ। ਸਤਿਗੁਰੁ ਪਿਤ ਕੀ ਮਾਨੀ ਬਾਤ ॥੩੨॥ ਅਬਿਲੋਂ ਤਿਨ ਕੋ ਜੋ ਇਸਥਾਨ। ਕਰਹਿ ਅਰਾਧਨਿ ਬਾਛਾਂ ਠਾਨਿ। ਕਰਿਹੋ ਪੂਰਨ ਸੋ ਤਤਕਾਲਾ। ਇਮ ਗੁਰਦਿੱਤਾ ਭਯੋ ਬਿਸਾਲਾ ॥੩੩॥ ਤਿਨ ਤੇ ਸੁਤ ਉਪਜੇ ਸ਼ੁਭ ਦੋਇ। ਗੁਰੁ ਹਰਿਰਾਇ ਧੀਰਮਲ ਸੋਇ। ਸ਼੍ਰੀ ਗੁਰੁ ਹਰਿਗੋਬਿੰਦ ਬਿਚਾਰੀ। ਗੁਰੂਤਾ ਦਈ ਨ ਪੁਤ੍ਰਨਿ ਚਾਰੀ[1] ॥੩੪॥ ਲਾਯਕ,ਸੁਤ ਕੇ ਪੁੱਤ੍ਰ ਬਿਚਾਰੇ। ਹਰੀਰਾਇ ਨਿਜ ਥਲ ਬੈਠਾਏ।ਪੌਤ੍ਰ ਪ੍ਰਬੀਨ ਸਕਲ ਗੁਨਭਾਰੀ। ਲਖਿ ਨਿਜ ਆਇਸ ਕੋ ਅਨੁਸਾਰੀ ॥ ੩੫ ॥ ਸ਼੍ਰੀ ਗੁਰੁ ਹਰਿਗੋਵਿੰਦ ਦਿਨ ਏਕ। ਗਏ ਬਾਗ਼ ਮਹਿ ਸਹਿਤ ਬਿਬੇਕ। ਕਰਤਿ ਸੈਲ ਫਲਨਿ ਕੀ ਜਾਤੇ। ਖਿਰੇ ਅਨੇਕ ਰੰਗ ਦਰਸਾਤੇ ॥ ੩੬ ॥ ਉਪਬਨ[2] ਬਿਖੇ ਬਿਰਾਜੇ ਜਾਇ। ਸੰਤ ਪਿਤਾਮੇ ਸ਼੍ਰੀ ਹਰਿਰਾਇ । ਗਏ ਭਜਾਂ ਕੋ ਕੁਛਕ ਪਿਛਾਰੀ। ਸੇਵਕ ਕਿਤਿਕ ਸਿੱਖਨ ਸੰਗਾਰੀ ॥ ੩੭ ॥ ਗਰ ਮਹਿ ਜਾਮਾ ਜਿਹ ਸੋ ਪਾਲੇ॥ ਸੁਖਮ ਬਸਤ੍ਰ ਸ਼ੁਭਤਿ ਸਭਿ ਚਾਲੇ । ਮਗ ਕੇ ਨਿਕਟਿ ਕੁਸਮ ਇਕ ਖਰੋ। ਸੁੰਦਰ ਰੰਗ ਔਰ ਕੋ[3] ਖਿਰੋ ॥ ੩੮ ॥ ਜਾਮੇ ਸੰਗ ਅਟਕਿ ਸੋ ਟੂਟਾ। ਬਿਨਾ ਕੁਸਮ ਤੇ ਰਹਜੋ ਸੁ ਬੂਟਾ। ਮਿਲੇ ਪਿਤਾਮੇ ਸੋਂ ਪੁਨ ਆਇ। ਟੂਟ ਗਯੋ ਸੁਮਨਸ ਜਿਸ ਥਾਇੰ ॥ ੩੯ ॥ ਸ਼੍ਰੀ ਗੁਰੁ ਹਰਿਗੋਬਿੰਦ ਨਿਹਾਰਾ । ਸਭਿਹਿਨਿ ਸੋਂ ਇਮ ਬਾਕ ਉਚਾਰਾ-ਇਹਾਂ ਹੁਤੋ ਇਕ ਫੂਲ ਬਿਸਾਲਾ। ਕਿਸਨੈ ਤੋਰ ਲੀਨਿ ਇਸ ਕਾਲਾ?-॥ ੪੦ ॥ ਦਾਸਨਿ ਭਨਜੋਂ ਬੰਦਿ ਜੁਗ ਹਾਥਾ-ਸ਼੍ਰੀ ਹਰਿਰਾਇ ਬਸਤ੍ਰ ਕੇ ਸਾਥਾਉ ਛਨੋ ਬਾਧੁ ਤੇ, ਲਾਗਿ ਸੁ ਟੂਟਾ। ਨਹੀਂ ਅਪਰ ਤੇ ਜਾਨਜੋਂ ਤੂਟਾ-॥੪੧॥ਸੁਨਿ ਗੁਰੁ ਸ਼੍ਰੀ ਮੁਖ ਤੇ ਫੁਰਮਾਯੋ। -ਜਿਨਹੁੰ ਬਸਤ੍ਰ ਏਤੋ ਗਰ ਪਾਯੋ । ਸੋ ਸੰਭਾਰਿ ਕੈ ਕਜੋਂ ਨਹਿ ਚਲਿ ਹੈਂ। ਇਤ ਉਤ ਬਾਧੁ ਤੇ ਜੋ ਹਲਿ ਹੈਂ-॥੪੨॥ਤਬਿ ਤੇ ਸ਼੍ਰੀ ਹਰਿਰਾਇ ਸੁ ਮਾਨਿ। ਜਾਮਾ ਪਹਿਰਤਿ ਹੁਤੇ ਮਹਾਨ। ਹਾਥਨਿ ਸੋਂ ਸੰਕੋਚਿ ਚਲੰਤੇ। ਥਾਕ ਪਿਤਾਮੇ ਕੋ ਥਰਤੰਤੇ ॥ ੪੩ ॥ ਜਬਿ ਲੌ ਦੇਹ ਧਰਜੋ ਜਗ ਮਾਂਹਿ। ਚਲਤਿ ਬਸਤ੍ਰ ਕਰ ਛੋਰਜੋ ਨਾਂਹਿ । ਇਸ ਪ੍ਰਕਾਰ ਨਿਤ ਰਹਿ ਅਨੁਸਾਰਾ ।

[1]ਚਾਹਾਂ ਪੁੱਤ੍ਰਾਂ ਨੂੰ। [2]ਬਾਗ। [3]ਸਵੇਰ ਦਾ।

ਨਿਰਬਾਹਨੋ ਗਰੁਤਾ ਕਹੁ ਭਾਰਾ ॥੪੪॥ ਸ਼੍ਰੀ ਹਰਿਕ੍ਰਿਸ਼ਨ ਟਿਕੇ ਪਸ਼ਚਾਤੀ। ਤਿਨ ਕੀ ਭਈ ਲਖਹੁ ਸੋ ਬਾਤੀ। ਸ਼੍ਰੀ ਗੁਰੁ ਹਰਿਗੋਬਿੰਦ ਤੇ ਪਾਛੇ।ਪਹੁੰਚੀ ਗੁਰੁਤਾ ਇਨ ਘਰ ਆਛੇ* ॥ ੪੫ ॥ ਰਾਮਰਾਇ ਕੋ ਛੋਕ ਸੁ ਦੀਨਾ। ਨਹਿੰ ਗੁਰਤਾ ਕੋ ਲਾਇਕ ਚੀਨਾ। ਗੁਰੁ ਹਰਿਰਾਇ ਸਹਿਤ ਹਰਿ ਕ੍ਰਿਸ਼ਨ। ਪਹੁੰਚਤਿ ਭੇ ਪਰਲੋਕ ਅਨੰਦ ਘਨ ॥੪੬॥ ਧੀਰਮੱਲ ਥਿਨ ਅਪਰ ਨ ਕੋਈ। ਗੁਰਤਾ ਕੀ ਲਾਯਕ ਹੁਇ ਜੋਈ। ਯਾਂਤੇ ਸੁਨਿ ਹੋ ਮੱਖਣ ਸ਼ਾਹ!।ਗੁਰੁ ਗੰਥ ਹੈ ਇਨ ਕੇ ਪਾਹ॥੪੭॥ਜੋਗ ਮਾਨਿਬੋ ਜਾਨਹੁ ਸੋਇ।ਸਕਲ ਕਾਮਨਾ ਪੂਰਨ ਹੋਇ। ਸਰਬ ਪ੍ਰਕਾਰ ਸਭਿਨਿ ਤੇ ਜਾਨਿ।ਧੀਰਮੱਲ ਹੈ ਗੁਰੂ ਮਹਾਨ॥੪੮॥ ਪਿਤਾ ਪਿਤਾਮੇ ਗੁਰੁ ਜਿਸ ਕੇਰੇ। ਭ੍ਰਾਤ ਭਤੀਜਾ ਗੁਰੂ ਬਡੇਰੇ। ਤਿਨ ਸਭਿ-ਹਿਨਿ ਤੇ ਇਹ ਪਸ਼ਚਾਤੀ।ਭਯੋ ਗੁਰੁ ਜਗ ਮਹਿੰ ਬੱਖਜਾਤੀ ॥ ੪੯ ॥ ਇਸ ਪੀਢੀ ਤੇ ਪੂਰਬ ਜੋਈ। ਤਿਨ੍ਹੈ ਨ ਪਹੁੰਚਤਿ ਗੁਰਤਾ ਕੋਈ। ਯਾਂਤੇ ਕਰਿ ਬਿਚਾਰ, ਉਰ ਮਾਂਹਿ। ਗੁਰ ਲਖਿ ਪੂਜਹੁ ਇਨਹਿੰ ਉਮਾਹਿ' ॥ ੫੦ ॥

ਇਤਿ ਸ੍ਰੀ ਸ੍ਰੀ ਪ੍ਰਤਾਪ ਸੂਰਜ ਗ੍ਰੰਥੇ ਤਿਜਾਵਲੰਬ ਕਥੇ 'ਮੱਖਣ ਸ਼ਾਹੰ' ਪ੍ਰਤਿ ਬਕਰਨੰ ਨਾਮ ਚਕਰਥੈ ਅੰਸੂ ॥ ੫ ॥

੫. [ਮੱਖਣ ਸ਼ਾਹ ਬਕਾਲੇ]।

ਦੋਹਰਾ ॥ ਇਸ ਪ੍ਰਕਾਰ ਪਹਿਲੇ ਦਿਵਸ ਪਠੇ ਸੁ ਨਰ ਸੋਢੀਨਿ। ਨਿਜ ਨਿਜ ਕਹਤਿ ਮਹਾਤਮਨਿ ਲੋਭ ਲਹਿਰ ਮਹਿੰ ਲੀਨ ॥ ੧ ॥ ਚੌਪਈ ॥ ਭਈ ਨਿਸਾ ਤਬਿ ਮੱਖਣਸ਼ਾਹ। ਗਿਨਹਿ ਗਟੀ ਅਨਗਨ ਮਨ ਮਾਂਹਿ।—ਕਨਾ ਕਰਤੱਬਨ ਮੋਹਿ ਕਹੁ ਅਹੈ।ਇਹ ਸਭਿ ਨਿਜ ਨਿਜ ਦਿਸ਼ਿ ਕੋ ਚਹੈਂ ॥ ੨ ॥ ਗੁਰੁ ਪੂਰਨ ਕੀ ਅਸ ਨਹਿੰ ਬਾਤੀ।ਜੋ ਸਭਿ ਜਗ ਦਾਤਾ ਬੱਖਜਾਤੀ। ਸਭਿ ਕੋ ਜਾਚੈ ਦੇਵਤਿ ਜੋਇ।ਤਿਸ ਕੀ ਦਸ਼ਾ ਸੁ ਅਸ ਕਸ ਹੋਇ ॥੩॥ ਧਨ ਹਿਤ ਮੋ ਪਹਿ ਮਨੁਜ ਪਠਾਏ। ਅਨਿਕ ਭਾਂਤਿ ਕੀ ਬਾਤ ਬਨਾਏ। ਨਿਜ ਨਿਜ ਉਸਤਤਿ ਕਹਿ ਹਿਤ ਪਾਇ। ਹੁੰਡੀ ਨਿਧਨ ਸ਼ਾਹੁ ਕੇ ਭਾਇ[1] ॥ ੪ ॥ ਮਮ ਧਨ ਜੋ ਗੁਰੁ ਢਿਗ ਨਹਿੰ ਜਾਇ। ਅਸਮੰਜਸ[2] ਮੁਝ ਕੋ ਬਨਿਆਇ। ਭਏ ਸਹਾਇਕ ਸਾਗਰ ਮਾਂਹਿ।ਭਯੋ ਧਨੀ ਤਿਨ ਕ੍ਰਿਪਾ ਸੁ ਪਾਹਿ॥੫॥ਪਹੁੰਚੇ ਭੇਟ ਨ ਤਿਨ ਕੇ ਪਾਹੀ। ਇਸ ਤੇ ਬਡੋ ਦੋਸ਼ ਕੋ ਆਹੀ।ਮੁਝ ਤੇ ਜਾਨਜੋ ਪਰੈ ਨ ਕੋਈ। ਦਰਸ਼ਨ ਕਰੌਂ ਦਰਬ ਦਿਉਂ ਸੋਈ ॥੬॥ ਕੌਨ ਜੁਗਤ ਤੇ ਗੁਰ ਕੋ ਪਾਵੈਂ। ਕਹਿ ਨਿਜ ਮਨ ਕੀ ਆਸ ਪੁਰਾਵੈਂ। ਆਵਨਿ ਸਫਲ ਹੋਹਿ ਤਬਿ

---

[1]ਕਿਰਪਨ ਸ਼ਾਹ ਦੀ ਹੁੰਡੀ ਵਾਂਙੂ। [2]ਅਯੋਗ। *ਪਾ-ਆਛੇ।

ਮੋਰਾ। ਦਰਸ਼ਨ ਕਰਿ ਪਰਸੌਂ ਗਰ ਪੈਰਾ--॥ ੭ ॥ ਰਿਦੈ ਬਿਚਾਰਤਿ ਇਮ ਢੂਰਿ ਆਈ।--ਦਇ ਦੂਇ ਮੁਹਰ ਦੇਉਂ ਸਭਿ ਭਾਂਈ। ਅਪਨ ਉਪਾਇਨ ਆਪ ਜਿ ਜਾਚੈਂ[1]।ਤਿਸ ਕੋ ਮੈਂ ਜਾਨੌਂ ਗੁਰ ਸਾਚੈ॥੮॥ ਤਿਨ ਕੋ ਹੀ ਪੂਜਨਿ ਬਨਿ ਆਵੈ। ਗਤ ਜਹਾਜ ਕੀ ਕਹਿ ਜੁ ਜਨਾਵੈ। ਇਸ ਤੇ ਪਰੇ ਉਪਾਇ ਨ ਦੂਜਾ। ਪਾਵੈਂ ਗੁਰੂ ਕਰੌਂ ਪਗ ਪੂਜਾ--॥ ੯ ॥ ਇਮ ਨਿਸ਼ਚੈ ਕਰਿ ਕੈ ਉਰ ਮਹੀਆ। ਪਰਜੌ ਸੇਜ ਪਰ ਨਿੰਦ੍ਰਾ ਲਹੀਆ। ਜਬਿ ਪ੍ਰਭਾਤਿ ਹੋਈ ਉਠਿ ਕਰਿਕੈ। ਮੱਜਨੌ ਸਤਿਗੁਰੁ ਰਿਦੈ ਸਿਮਰਿਕੈ* ॥੧੦॥ ਪਹਿਰੈ ਬਸਤ੍ਰ ਨਵੀਨ ਸਰੀਰ। ਕੁਛ ਧਨ ਲੈ ਸੰਗ ਕਰਿ ਭਟ ਭੀਰ। ਬਰਜੌ ਬਕਾਲੇ ਮਹਿ ਤਬਿ ਜਾਇ। ਪ੍ਰਥਮ ਗ੍ਰਿਹ ਸਾਹਿਬ ਢਿਗ ਆਇ॥੧੧॥ ਧੀਰਮੱਲ ਕੇ ਹੁਤੋ ਜੁ ਪਾਸ। ਖਰੋ ਕਰਾਇ ਤਹਾਂ ਅਰਦਾਸ। ਪੰਚ ਅਸ਼ਰਫੀ ਦੇ ਨਿਜ ਹਾਥ। ਰਿਦੈ ਅਰਾਧਹਿ ਸਤਿਗੁਰ ਨਾਥ॥੧੨॥ ਪੁਨਹਿ ਧੀਰਮਲ ਕੇ ਢਿਗ ਆਇ। ਦੋਇ ਅਸ਼ਰਫੀ ਧਰੀ ਬਨਾਇ। ਬੈਠਿ ਗਯੋ ਦੋਨਹੁੰ ਕਰ ਜੋਰੇ। ਹਿਰਦੇ ਅੰਤਰ ਗੁਰੂ ਨਿਹੋਰੈ[2] ॥ ੧੩ ॥--ਸਰਬ ਸ਼ਿਰੋਮਨਿ ਜੇ ਤੁਮ ਥੀਜੈ। ਅਪਨੀ ਵਸਤੁ ਮੋਹਿ ਤੇ ਲੀਜੈ।ਭਏ ਸਹਾਇਕ ਜੇ ਤੁਮ ਜਾਇ। ਮੈਂ ਢਿਗ ਬੈਠਨੌ ਦੇਹੁ ਬਤਾਇ॥੧੪॥ਸਰਬ ਸ਼ਰੀਰਨਿ ਅੰਤਰਜਾਮੀ। ਜਹਿਂ ਸਿਮਰੈਂ ਤਹਿਂ ਹਾਜ਼ਰ ਸ੍ਵਾਮੀ--। ਰਿਦੈ ਬਿਖੈ ਕਹਿ ਰਹਨੌ ਘਨੇਰਾ।--ਦੇ ਕੁਛ ਪਤਾ ਮੋਹਿ ਇਕ ਬੇਰਾ--॥ ੧੫ ॥ ਬਛ ਮਸਨੰਦ ਬਿਛਾਵਨਿ ਕੀਨਸਿ। ਭੁਜ ਉਪਧਾਨ[3] ਆਸਰੋ ਲੀਨਸਿ। ਕੰਚਨ ਦੰਡ ਜਰਾਉ ਜਰੇ। ਗਹੇ ਸਮੁਖ ਜਿਸ ਕੇ ਨਰ ਖਰੇ ॥੧੬॥ ਰਵਿ ਸਮ ਬਿਜਨਾ[4] ਚਮਕ ਬਿਸਾਲਾ॥ ਢੁਰਤਿ ਚਮਰ ਚਾਰਹੁ ਦਿਸ਼ਿ ਚਾਲਾ। ਨਰ ਅਨੇਕ ਕਰ ਜੋਰਿ ਖਰੇ ਹੈਂ। ਅਨਿਕ ਕਾਮਨਾ ਬਿਨੈ ਕਰੇ ਹੈਂ ॥ ੧੭ ॥ ਸੁੰਦਰ ਬਸਤ੍ਰ ਬਿਭੂਖਨ ਪਹਿਰੇ। ਬੈਠਨੌ ਹਰਖਮਾਨ ਮਨ ਠਹਿਰੇ। ਮੱਖਣਸ਼ਾਹੁ ਦਿਸ਼ਾ ਮੁਖ ਕਰਿਕੈ। ਕੁਛ ਉਦ-ਬੇਗ[5] ਰਿਦੈ ਕਹੁ ਧਰਿਕੈ ॥ ੧੮ ॥ ਬੋਲਨੌ ਧੀਰਮੱਲ ਤਿਸ ਬੇਰੇ। 'ਗੁਰੂ ਘਰ ਕੋ ਤੁਮ ਸਿੱਖ ਬਡੇਰੇ।ਪਾਇਨ ਪਾਸ ਉਪਾਇਨ ਦੇਤੇ। ਸਰਬ ਪ੍ਰਕਾਰ ਖੁਸ਼ੀ ਸ਼ੁਭ ਲੇਤੇ[7] ॥੧੯॥ ਤਬਿ ਹੀ ਸਿਰੋਪਾਉ ਬਹੁ ਮੋਲੇ। ਦੀਨਸਿ ਆਨਿ ਮੇਵਰੇ ਬੋਲੇ। ਇਮ ਜਾਨੀ ਤਿਨ ਸਭਿ ਮਨ ਮਾਂਹਿ।--ਬਹੁਤ ਭੇਟ ਪੁਨ

[1]ਜੋ ਆਪੇ ਮੰਗਣ। [2]ਅਰਦਾਸ ਕੀਤੀ। [3]ਸਰਹਾਣਾ। [4]ਪੱਖਾ। [5]ਘਬਰਾਹਟ।
*ਪਾ--ਬਿਲਰਿਕੈ।

ਆਨਹਿ ਪਾਹਿ ॥ ੨੦ ॥ ਅਬਿ ਤੌ ਮਸਤਕ ਟੇਕਨਿ ਆਯੋਪੁਨ ਦੈ ਹੈ ਧਨ ਜੋਤਿਕ ਲਜਾਯੋ। ਹੈ ਇਹੁ ਬਡੋ, ਦੀਨ ਕੁਛ ਥੋਰਾ। ਰਹਿ ਦਿਨ ਕਿਤਿਕ ਅਰਪਿ ਹੈ ਔਰਾ–॥੨੧॥ਯਾਂਤੇ ਸਭਿ ਬਿਧਿ ਮਧੁਰ ਗਿਰਾ ਕਹਿਉਪਦੇਸ਼ਹਿ ਧਨ ਹਿਤ ਜਿਮ ਦੇ ਇਹ। ਮੱਖਣ ਸ਼ਾਹੁ ਚਹਤਿ ਬਹੁ ਸੋਈ ।–ਪਤਾ ਜਹਾਜ ਕੇਰ ਦੇ ਕੋਈ–॥ ੨੨ ॥ ਰਿਦੈ ਬਿਚਾਰਤਿ ਭਾ ਇਸ ਭਾਂਤਿ–ਇਹੁ ਤੌ ਸਭਿ ਤੇ ਬਡਾ ਕਹਾਇ। ਦੇਸ਼ ਅਨੇਕਨਿ ਕੇ ਨਰ ਆਵੈਂ। ਇਸ ਕੇ ਚਰਨਨਿ ਸੀਸ ਝੁਕਾਵੈਂ ॥ ੨੩ ॥ ਗਾਦੀ ਦਿਯ ਜਬਿ* ਗੁਰ ਹਰਿਰਾਇ। ਇਸ ਕੇ ਮਾਨ ਰਾਖਨੇ ਭਾਇ। ਕਿਤਿਕ ਦੇਸ਼ ਸਿਖਨਨਿ ਕੇ ਦੀਨਿ। ਸੋ ਮਾਨਹਿੰ ਕਰਿ ਗੁਰੂ ਪ੍ਰਬੀਨ ॥੨੪॥ ਗੁਰੂ ਹੁਤੇ ਜਬਿ ਬਿਦਤ ਸ਼ਰੀਰ। ਤਬਿ ਭੀ ਬਹੁਤ ਜੁ ਮਾਨੁਖ ਭੀਰ। ਦੈ ਦੈ ਭੇਟ ਉਪਾਸਨਿ ਕਰਿਹੀਂ। ਔਸ਼ੁਰਜ ਬਿਖੈ ਬਡੋ ਭਰਪੁਰ ਹੀ॥੨੫॥ਮੋਹਿ ਨ ਦੀਨਸਿ ਪਤਾ ਜਹਾਜਾਸਰਿਤਾਪਤਿ ਮਹਿੰ[1] ਰਾਖਸਿ ਲਾਜ। ਕਜੋਂ ਨ ਅਮਾਨਤ ਅਪਨੀ ਲੀਨਿ । ਕਰਨੋ ਕਾਜ ਮੁਝ ਕੋ ਲਖਿ ਦੀਨ ॥ ੨੬ ॥ 'ਗੁਰੂ ਇਹੀ, ਲੀਨਸਿ ਗੁਰਿਆਈ'। ਇਹ ਨਿਸ਼ਚਾ ਕਿਮ ਮਮ ਠਹਿਰਾਈ[2]। ਯਾ ਉਸਤਤਿ ਕੋ ਕਰਤਿ ਘਨੇਰੇ । ਨਾਂਹਿ ਪਰਤ ਪਰਤੀਤ ਮੁ ਮੇਰੇ ॥ ੨੭ ॥ ਮਮ ਅੰਤਰ ਕੀ ਗਤਿ ਨਹਿੰ ਜਾਨੀ। ਤਹਿੰ ਸਹਾਇ ਕੀ, ਕਿਮ ਲਿਉਂ ਮਾਨੀ[3] । ਗੁਰਤਾ ਮਾਹਿੰ ਸੰਸੈ ਇਸੁ ਮਾਹੀ। ਜੋਤਿ ਪ੍ਰਕਾਸ਼ਤਿ ਮੁਖ ਪਰ ਨਾਂਹੀ–॥ ੨੮॥ ਭਯੋ ਦੀਨ ਮਨ ਮਖਣਸ਼ਾਹਪੁਰ ਮਨੋਰਥ ਹੋਯਹੁ ਨਾਂਹ। ਮਧੁਰ ਗਿਰਾ ਬੋਲਯੋ ਕਰ ਜੋਰੀ। 'ਆਇਸੁ ਦਿਹੁ ਦਰਸਾਉਂ ਬਹੋਰੀ' ॥ ੨੯ ॥ ਮਸਤਕ ਟੇਕਿ ਉਠਨਿ ਭਾ ਤਯਾਰ। ਧੀਰਮੱਲਯ ਨਿਜ ਹਾਥ ਪਸਾਰਿ। ਮਧੁਰ ਪ੍ਰਸ਼ਾਦ ਦਯੋ ਕਹਿ ਬੈਨ।

---

[1]ਸਮੁੰਦਰ ਵਿਚ। [2]ਇਹ ਮੇਰਾ ਨਿਸ਼ਚਾ ਕਿਵੇਂ ਬੱਝੇ। [3]ਓਥੇ ਸਹਾਇਤਾ (ਇਸਨੇ) ਕੀਤੀ ਹੈ ਇਹ (ਮੈਂ) ਕਿਵੇਂ ਮੰਨ ਲਵਾਂ।

*ਇਸ 'ਜਬ' ਤੋਂ ਪਤਾ ਲਗਦਾ ਹੈ ਕਿ ਮਸੰਦਾਂ ਨੇ ਇਹ ਗਲ ਉਸਨੂੰ ਪੁੱਛਣ ਲਈ ਕਹੀ ਸੀ। ਹੁਣ ਮੱਖਣ ਸ਼ਾਹ ਸੋਚਦਾ ਹੈ ਕਿ ਜਦ ਇਸਨੂੰ ਕਦੀ ਬਾਬਾਂ ਦੀ ਸਿੱਖੀ ਦਿੱਤੀ ਸੀ ਤੇ ਇਸਦੀ ਗੁਰੂ ਜੀ ਦੇ ਹੰਦਿਆਂ ਪੂਜਾ ਭੀ ਹੁੰਦੀ ਸੀ, ਸੋ ਜੇ ਇਹ ਗੱਲਾਂ ਠੀਕ ਹੁੰਦੀਆਂ ਤਾਂ ਇਹ ਗੁਰੂ ਹੁੰਦਾ, ਜੇ ਗੁਰੂ ਹੁੰਦਾ ਤਾਂ ਮੈਨੂੰ ਜਹਾਜ਼ ਦਾ ਪਤਾ ਕਿਉਂ ਨਹੀਂ ਦਿੱਤਾ ਸੁ ? ਕਿਉ ਕਿ ਅੰਕ ੨੭ ਵਿਚ ਕਹਿੰਦਾ ਹੈ ਕਿ ਐਉਂ ਘਨੇਰੇ ਉਸਤਤਿ ਕਰਦੇ ਹਨ ਪਰ ਮੈਨੂੰ ਪ੍ਰਤੀਤ ਨਹੀਂ ਆਉਂਦੀ।

'ਗੁਰੂ ਸਹਾਇ ਤੁਮਹਿ ਦਿਨ ਰੈਨ' ॥ ੩੦ ॥ ਬੰਦਨ ਕਰਿ ਨਿਕਸਨੋ ਤਿਸ ਥੋਰੋ।ਅਪਰ ਜਾਇ ਸੋਢੀ ਸਭਿ ਹੋਰੇ। ਜੁਗ ਜੁਗ ਮੁਹਰ ਅਗਾਰੀ ਧਰਿ ਕੈ। ਸਭਿ ਕੇ ਪਾਇਨ ਬੰਦਨ ਕਰਿਕੈ ॥ ੩੧ ॥ ਬਾਂਛਾ ਕਰਤਿ ਰਿਦੇ ਮਹਿ ਧੀਰ।—ਏਹਿ ਪਤਾ ਕੋ ਜਲਧਿ ਗੰਭੀਰ[1]। ਮੋ ਤੇ ਲੇਹਿ ਅਮਾਨਤ ਆਪ।ਜੌ ਗੁਰਤਾ ਕੋ ਧਰੈ ਪ੍ਰਤਾਪ—॥ ੩੨ ॥ ਨਹਿੰ ਕਿਨਹੂੰ ਇਹ ਬਾਤ ਜਨਾਈ।—ਹਮ ਜਹਾਜ ਭਵ ਦੀਨਿ ਲੰਘਾਈ—। ਸਾਦਰ ਸੋਢੀ ਸਭਿ ਬੈਠਾਵੈਂ।ਸਹਿਜ ਬਨੈਗ[2] ਨਿਜ ਸਭੁਤਿ ਸੁਨਾਵੈਂ ॥ ੩੩ ॥ ਬਾਕ ਖੁਸ਼ੀ ਕੇ ਕਹੈਂ ਘਨੇਰੇ। ਸਿਰੋਪਾਉ ਦੇ ਮੋਲ ਬਡੇਰੇ। 'ਹਮਰੋ ਸਿਖ ਸੇਵਕ ਤੂੰ ਭਾਰਾ।ਗੁਰੂ ਦੀਨਸਿ ਤੁਝ ਦਰਬ ਉਦਾਰਾ ॥ ੩੪ ॥ ਸਿੱਖੀ ਕੋ ਨਿਰਬਾਹ ਕਰੈਤਾ। ਸਾਧ ਸਾਧ ਤੁਝ ਬਡ ਬੁਧਿਵੈਤਾ। ਦਰਸ਼ਨ ਕਰਨਿ ਦੂਰ ਤੇ ਆਯੋ। ਸਭਿ ਪਰਿਵਾਰ ਸੰਗ ਹੀ ਲਯਾਯੋ' ॥ ੩੫ ॥ ਇੱਤਯਾਦਿਕ ਮੁਖ ਮਧਰ ਬਚੈਨਾ। ਕਹਿ ਕਰਿ ਸਿਖ ਕੋ ਕਰਹਿੰ ਪ੍ਰਸੰਨਾ। ਅਪਰ ਰੀਤਿ ਸਭਿਗੁਰੂ ਕੀ ਜੋਈ। ਸਰਬ ਪ੍ਰਕਾਰ ਕਰਤਿ ਹੈਂ ਤੋਈ ॥ ੩੬ ॥ ਜਿਮ ਬਨ ਮਹਿੰ ਮ੍ਰਿਗਪਤਿ[3] ਦੂਰ ਰਹੈ। ਸਭਿ ਮ੍ਰਿਗ ਬਨਪਤਿ[3] ਬਨਿ ਬਨਿ ਕਹੈਂ। ਤਥਾ ਰੀਤਿ ਸਭਿ ਕਰਤਿ ਗੁਰੂ ਕੀ। ਨਹਿੰ ਪਰੈ ਸਿਖ ਆਸ ਪੁਰੂ ਕੀ[4] ॥ ੩੭ ॥ ਕੇਹਰਿ ਕਰਮ ਕੇਹਰੀ ਕਰੈ। ਅਪਰ ਮ੍ਰਿਗਨਿ ਤ ਕਿਮ ਨਹਿੰ ਸਰੈ। ਇਮ ਮਨਾਇ ਕਰਿ ਸਭਿ ਸੋਢੀਨਿ। ਦੁਇ ਦੁਇ ਮੁਹਰ ਅਰਪਨਾ ਕੀਨਿ ॥ ੩੮ ॥—ਅੰਤ੍ਰਜਾਮਤਾ ਕਿਸਹੂੰ ਨਾਂਹੀ—। ਮੱਖਣ ਨਿਸ਼ਚੈ ਕਿਧ ਮਨ ਮਾਂਹੀ। ਤਥਿ ਚਲਿ ਗਯੋ ਆਪਨੇ ਥੋਰੇ। ਦੀਨ ਮਨਾ ਹੁਇ ਰਹਨੋ ਥਡੇਰੇ ॥ ੩੯ ॥—ਅਬਿ ਕਰਤਬ ਕਿਮ ਹੈ ਮੁਝ ਨੀਕਾ। ਕਹਾਂ ਕਰਵਿ ਮੈਂ ?ਗੁਰੂ ਨ ਠੀਕਾ[5]। ਮੰਦ ਭਾਗ ਮੈਂ ਅਪਨਿ ਨਿਹਾਰਾ। ਗਮਨ ਪੰਥ ਥਡ ਨਿਫਲਨੋ ਸਾਰਾ॥੪੦॥ਜਥਾ ਕੇਹਰੀ ਕੰਦਰ ਮਾਂਹਿ। ਜਥਾ ਘਟਾ ਮਹਿੰ ਰਵਿ ਦੂਰ ਜਾਂਹਿ। ਮਹਾਂਰਾਜ ਜਿਮ ਰਹਿ ਰਲਵਾਸੈ। ਛਪੈ ਗੁਰੂ ਤਿਮ ਨਹੀਂ ਪ੍ਰਕਾਸ਼ੈਂ॥੪੧॥ਸਭਿਗੁਰੂ ਦਰਸ਼ਨ ਸਾਰ ਸਰਬ ਕੋ। ਨਹਿੰ ਪਾਯਹੁ ਨਹਿੰ ਦਿਯੋ ਦਰਬ ਕੋ—। ਇਸ ਪ੍ਰਕਾਰ ਚਿਤਵਤਿ ਦੁਚਿਤਾਈ। ਦੁਤਿਯ ਸਰਬਰੀ[6] ਸਰਬ ਬਿਤਾਈ ॥ ੪੨ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਸਿਖਾਵਲਿ ਕਾਸੇ 'ਮੱਖਣਸ਼ਾਹ ਉਪਾਖਿਆਨ ਵਰਣਨ' ਨਾਮ ਪੰਚਮੀ ਅੰਸੂ ॥ ੫ ॥

[1]ਡੂੰਘੇ ਸਮੁੰਦਰ (ਦੀ ਗਲ) ਦਾ। [2]ਬਹਾਨੇ ਨਾਲ। [3]ਸ਼ੇਰ। [4]ਪਰ ਸਿੱਖੀ ਦੀ ਆਸ ਪੂਰੀ ਕਰਨ ਦੀ (ਗੱਲ, ਨਹੀਂ ਕਰਦੇ। [5]ਠੀਕ (=ਨਿਸਚਿਤ) ਗੁਰ (ਕੌਣ ਹੈ) (ਮੈਂ ਲਿਭਦੇ) ਨਹੀਂ ਲਭ ਸਕਿਆ। [6]ਦੂਜੀ ਰਾਤ।

੬. [ਮਾਤਾ ਨਾਨਕੀ ਜੀ]।

ਵੋਹਰਾ ॥ ਸਕਲ ਗ੍ਰਾਮ ਮਹਿ ਬਿਦਤ ਭੀ—ਮੱਖਣ ਸਿਖ ਇਕ ਆਹਿ। ਦਈ ਉਪਾਇਨ ਸਭਿਨਿ ਕੋ ਜੋ ਸੋਢੀ ਗੁਰੁ ਥਾਇੰ—॥ ੧ ॥ ਚੌਪਈ ॥ ਸ੍ਰੀ ਗੁਰੁ ਤੇਗ ਬਹਾਦਰ ਮਾਤਾ। ਨਾਮ ਨਾਨਕੀ ਜਗ ਬੱਖਨਾਤਾ। ਪਤਿਬਰਤਾ ਧਰਮਾਤਮ ਰੂਪਾ। ਰੁਚਿਰ ਸੁਸ਼ੀਲਾ ਗੁਣਨਿ ਅਨੂਪਾ॥੨॥ਮਧੁਰ ਭਾਸ਼ਣੀ[1], ਦੀਰਘ ਦਰਸਾ। ਸਭਿਗੁਰੁ ਧਨਾਨ ਪਰਾਇਣ ਹਰਸਾ। ਪ੍ਰਿਯ ਪੁੱਤ੍ਰਾ,ਮਨ ਮ੍ਰਿਦੁਲ, ਕੁਲੀਨਾ। ਸਦਾ ਕ੍ਰਿਪਾਲੂ, ਪਰਮ ਅਦੀਨਾ[2] ॥ ੩॥ ਤਿਸ ਢਿਗ ਗਏ ਦਾਸ ਭਥਿ ਦੌਰੇ। ਬੈਠੇ ਚਿਤ ਸ਼ਾਂਤੀ ਘਰ ਠੌਰੇ। ਕਹਜੋ ਜਾਇ 'ਹੇ ਦੀਰਘ ਮਾਤਾ ! ਇਕ ਸਿਖ ਆਯੋ ਗੁਰੁ ਜਸੁ ਗਨਾਤਾ ॥੪॥ ਧਨੀ ਮਹਤ ਬੁਧਿਵੰਤ ਘਨੇਰਾ। ਕਲ ਸੰਧਨਾ ਕਿਯ ਬਾਹਰ ਡੇਰਾ। ਸਾਥ ਮਨੁੱਖਨਿ ਕੋ ਸਮੁਦਾਯਾ। ਆਜ ਗ੍ਰਾਮ ਅੰਤਰ ਚਲਿ ਆਯਾ ॥ ੫ ॥ ਪੁਰਬ ਗਯੋ ਧੀਰ-ਮਲ ਡੇਰੇ। ਸੁਜਸੁ ਮਸੰਦ ਕਹੈਂ ਤਿਹ ਪੂਰੇ[3]। ਸਪਤ ਅਸ਼ਰਫੀ[4]* ਭਹਾਂ ਚਢਾਇ। ਦੈ ਦੈ ਸਭਿਨਿ ਸੋਢਾਯਨਿ ਥਾਇੰ ॥੬॥ ਬੂਝੈ[5] ਸੰਗ ਮਸੰਦ ਜਿ ਹੋਤੇ ।—ਪਹੁੰਚੀ ਭੇਟ ਸਭਿਨਿ ਢਿਗ ਮੋ ਤੇ—।ਨਹੀਂ ਜਨਾਯੋ ਥਾਨ ਤੁਮਾਰੋ। ਭਥਿ ਸਿਖ ਗਯੋ ਵਹਿਰ ਧਨਵਾਰੋ॥੭॥ ਪੁੱਤ੍ਰ ਆਪ ਕੋ ਵਹਿਰ ਨ ਬੈਸੇ†। ਕ੍ਰਿਤ ਨ ਕਰਹਿਂ ਸਭਿ ਸੋਢੀ ਜੈਸੇ। ਕਿਮ ਆਵਹਿ ਧਨ, ਸਿਖ ਨਹਿੰ ਜਾਨਹਿੰ। ਮਿਲਹਿਂ ਜਿ ਬੋਲਹਿਂ ਤਿਨ ਹੂੰ ਮਾਨਹਿ[6]॥੮॥ਇਮ ਸੁਨਿ ਮਾਤ ਗਈ ਸੁਤ ਪਾਸ। ਪਉਢੇ ਹੁਤੇ ਉਠੇ ਸੁਖਰਾਸ। ਇਕ ਦੁਇ ਸਿੱਖਨ ਦਾਸ ਬਿਠ ਤੀਰ। ਪਿਖਜੋ ਪੁੱਤ੍ਰ ਕੋ ਰਿਦਾ ਗੰਭੀਰ ॥੯॥ ਤਉ ਸ਼ਰੀਕ ਕ੍ਰਿਤ[7] ਕੋ ਦੇਖਿ। ਕਹਜੋ 'ਪੁੱਤ੍ਰ ! ਹੇ ਬੁੱਧਿ ਬਿਸ਼ੇਖ।ਬੈਠਹੁ ਵਹਿਰ ਦਿਖਾਵਹੁ ਆਪ। ਕਰਹੁ ਮਸੰਦਨਿ ਸੰਗ ਮਿਲਾਪ ॥੧੦ ॥ ਪਿਤਾ ਤੁਮਾਰੇ ਕੀ ਇਹ ਗਾਦੀ। ਕਰਹੁ ਰੀਤਿ ਜਿਮ ਹੈ ਗੁਰੁ ਆਦੀ। ਦਰਸ਼ਨਿ ਦੇਹੁ ਉਪਾਇਨ ਲੇਹੁ। ਬੈਠਹੁ ਬੋਲਹੁ ਸਹਤ ਸਨੇਹੁ ॥ ੧੧ ॥ ਦੂਰ ਦੇਸ਼ ਤੇ ਸਿਖ ਚਲਿ ਆਯੋ।

---

[1]ਮਿੱਠਾ ਬੋਲਣ ਵਾਲੀ। [2]ਪ੍ਰਸੰਨ ਰੂਪ। [3]ਬਹੁਤ ਉੱਚੀ ਆਤਮਾ ਵਾਲੀ। [4]ਮਸੰਦ ਤਿਸ (ਸਿੱਖ) ਨੂੰ ਪੂਰਨ ਵਾਸਤੇ (ਧੀਰ ਮੱਲ ਦਾ) ਜਸ ਕਹਿੰਦੇ ਹਨ। [5](ਮੱਖਣ ਸ਼ਾਹ ਨੇ) ਪੁਛਿਆ। [6]ਜੋ (ਸਿੱਖਾਂ ਨਾਲ) ਮਿਲਦਾ ਬੋਲਦਾ ਹੈ ਉਸ ਨੂੰ (ਹੀ ਸਿਖ) ਮੰਨਦੇ ਹਨ। [7]ਸ਼ਰੀਕਾਂ ਦੀ ਕਾਰ।

*ਦੋ ਧੀਰ ਮੱਲ ਨੂੰ ਹੋਰ ਸੋਢੀਆਂ ਵਾਂਙੂ ਤੇ ਪੰਜ ਗੁਰੂ ਗ੍ਰੰਥ ਸਾਹਿਬ ਜੀ ਦੀ ਭੇਟਾ। [ਭਾਈ ਮਨੀ ਸਿੰਘ ਜੀ ਦੀ ਜਨਮ ਸਾਖੀ ਅੰਦਰ ਅੰਕ ੧੨ ਤੇ ੧੪।]

†ਪਾ—ਵਹਿਰ ਗਿਹ ਬੈਸੇ।

ਸਭਿ ਗੁਰੁਖੰ ਸਹਿ ਦਰਬ ਚਢਾਯੋ। ਤੁਮ ਭੀ ਵਹਿਰ ਹੋਤਿ ਢਿਗ ਆਵਤਿ। ਸਭਿ ਕੇ ਸਮ ਪਿਖਿ ਧਨ ਅਰਪਾਵਤਿ ॥ ੧੨ ॥ ਹੇ ਸੁਤ ! ਜੋ ਪਰਿਵਾਰ ਗੁਜ਼ਾਰਾਆਇ ਵਹਿਰ ਤੇ ਹੋਤਿ ਅਹਾਰ॥ ਕਰਹਿ ਸ਼ਰੀਕ ਈਰਖਾ ਸਾਰੇ। —ਹਮ ਗੁਰੁ ਹਮ ਗੁਰੁ—ਕਰਤਿ ਉਚਾਰੇ ॥੧੩॥ ਦੇ ਰਿਸ਼ਵਤ ਬਹੁ ਕਰਹਿੰ ਉਪਾਇ। ਜਨੋਂ ਜਨੋਂ ਲੇਹਿੰ ਮਸੰਦ ਮਿਲਾਇ। ਜੋ ਮਸੰਦ ਮਿਲਿ ਨਿਜ ਪਖ ਧਾਰੈਂ। ਦੇਸ਼ਨਿ ਸੰਗਤਿ ਲਜਾਇੰ ਸੰਗਾਰੈ ॥ ੧੪ ॥ ਅਰਪਾਵਹਿੰ ਧਨ ਤਿਨ ਕੇ ਪਾਸ। ਬਹੁ ਬਡਿਆਇ ਕਰਹਿੰ ਅਰਦਾਸ। ਧਨੀ ਸ਼ਰੀਕ ਹਮਾਰੇ ਭਏ। ਐਸ਼੍ਵਰਜ ਅਧਿਕ ਸਭਿਨਿ ਢਿਗ ਥਿਏ ॥ ੧੫ ॥ ਪਾਛਲਿ ਰੀਤਿ ਜਨਾਗ ਦਿਹੁ ਤਾਤ ! ਸਭਿਨਿ ਬਿਖੈ ਬਰਤਹੁ ਬੱਖਯਾਤ। ਅੰਤਰ ਬੈਠਨੋ ਲਖਹਿ ਨ ਕੋਈ। ਕਿਮ ਪੂਜਹਿੰ ਤੁਮ ਕੋ ਸਿਖ ਜੋਈ ॥ ੧੬ ॥ ਤੁਮਰੀ ਪਿਤਾ ਪਿਤਾਮੇ ਜੈਸੇ। ਕਰਹੁ ਅਚਰਨ, ਨੀਕਿ ਬਿਧਿ, ਤੈਸੇ[1]। ਨਰਨਿ ਬਿਖੈ ਕਰਹਿ ਨ ਬਿਵਹਾਰਾ। ਛਿਹ ਕੋ ਕਹਹਿ—ਏਹ ਮਤਵਾਰਾ[2]—। ੧੭॥ ਹੇ ਸੁਤ ਯਾਂਤੇ ਬੈਠਹੁ ਬਾਹਰ। ਬੋਲਹੁ ਮਿਲਹੁ ਹੋਹਿ ਜਗ ਜ਼ਾਹਰ॥ਪਿਖਹੁ ਸ਼ਰੀਕ ਕਰਤਿ ਕ੍ਰਿਤ ਜੈਸੇ॥ਦਰਬ ਉਪਾਵਹਿੰ ਜੈਸੇ ਕੈਸੇ ॥ ੧੮ ॥ ਅਪਨ ਆਪ ਕੋ ਬਡੋ ਕਹਾਹਿੰ।—ਹਮ ਹੈਂ ਗੁਰੁ—ਕਹਹਿੰ ਸਭਿ ਮਾਂਹਿ। ਪਿਤਾ ਪਿਤਾਮਾ ਮਹਤ ਤੁਮਾਰਾ। ਤਿਨਹੁੰ ਥਾਨ ਨਿਜ ਲਖਹੁ ਉਦਾਰਾ[3]॥੧੯॥ ਜਨਨੀ ਗਿਰਾ ਸੁਨੀ ਕਰਿ ਮਨ। ਨਹਿੰ ਉੱਤਰ ਦੀਨਾਸ ਬਿਧਿ ਕੌਨ। ਹੁਤੇ ਸਮੀਪਿ ਸਿੱਖਨ ਅਰੁ ਦਾਸ। ਜੋਰੇ ਹਾਥ ਕਰੀ ਅਰਦਾਸ ॥ ੨੦ ॥ 'ਸ਼੍ਰੀ ਗੁਰੁ ਜੀ ! ਸਭਿ ਲਾਯਕ ਆਪ। ਤੁਮਰੋ ਸਭਿ ਤੇ ਅਧਿਕ ਪ੍ਰਤਾਪ। ਸਿੱਖਨਿ ਦੇਹੁ ਦਰਸ, ਨਿਸਤਾਰਹੁ। ਉਪਦੇਸ਼ਨਿ ਹਿਤ ਥਾਕ ਉਚਾਰਹੁ ॥੨੧॥ ਰੈਨਾ ਪਰਨੋ ਬੀਚ ਗੁਰਿਆਈ। ਤੁਮ ਛਿਪ ਰਹੇ ਨ ਜਾਨੇ ਜਾਈ। ਕਰਹੁ ਕਾਮਨਾ ਸਿੱਖਨਿ ਪੂਰੀ। ਆਵਹਿ ਦਰਬ ਅਰਪਿ ਹੈਂ ਭੂਰੀ ॥੨੨॥ ਜਥਾਹ ਬਿਦੇਸ਼ੀ ਸਿੱਖਨ ਸੁ ਆਵਾ। ਭੇਟੈਂ ਸਭਿ ਸੌਢੀਨਿ ਚਢਾਵਾ। ਭਾਖ ਮੈਂ ਚਹਨੋ ਜਾਉਂ ਤਿਸ ਪਾਸ। ਕਰੌਂ ਆਪ ਕੀ ਬਾਤ ਪ੍ਰਕਾਸ਼ ॥ ੨੩ ॥ ਛੀਰ ਨਰਨਿ ਕੀ ਚਹੁੰਦਿਸ਼ਿ ਮਾਂਹਿ। ਬਿੰਦ ਮਸੰਦ ਅਲੰਦਤਿ ਭਾਂਹਿ।

---

[1]ਤਿਵੇਂ (ਆਪ) ਓਸੀ ਤਰ੍ਹਾਂ ਕੰਮ ਕਰੋ ਭਾਵ ਇਹ ਕਿ ਭਾਵੇ ਨਾ ਪ੍ਰਗਟ ਹੋਕੇ ਦਰਸ਼ਨ ਦਿਓ। [2]ਕਮਲਾ। [3]ਭਾਵ ਇਹ ਕਿ ਉਹ ਤਾਂ ਗੁਰੂ ਨਹੀਂ ਹਨ ਤੇ ਵੇਲ ਕਹਿ ਰਹੇ ਹਨ ਕਿ 'ਹਮ ਗੁਰੂ ਹੈਂ' ਤੇ ਤੁਸੀਂ ਗੁਰੂ ਹੋ ਤੇ ਵੇਰ ਲੁਪਦੇ ਹੋ।

ਪਹੁੰਚਨੋ ਗਯੋ ਨ ਵਿਰਾ ਭਇ ਮੋਹੀ। ਨਿਕਸਨਿ ਵਹਿਰ ਗਾਮ ਤਿਸ ਹੋਹੀ ॥ ੨੪ ॥ ਦੇਖਿ ਸੁ ਮੈਂ ਹਰਿ ਦਰਸੋ ਪਿਛਾਰੀ। ਅਪਰ ਨ ਸ਼ਧਿ ਕਿਨ ਤਿਸੈ ਉਚਾਰੀ। ਸ਼੍ਰੀ ਗੁਰੂ ਹਰਿ ਗੋਵਿੰਦ ਕੇ ਨੰਦ। ਆਖਯੋ[1] ਤੇਗਬਹਾਦਰ ਚੰਦ ॥੨੫॥ ਸੋ ਆਵਤਿ, ਜਬਿ ਇਮ ਸੁਨਿ ਲੇਤੋਰਾਵਰਿ ਪਾਸ ਉਪਾਇਨ ਦੇਤੋ। ਕੇਤਿਕ ਦਿਵਸ ਰਹਨੋ ਜੇ ਇਹਾਂ। ਤੌ ਹਮ ਜਾਇ ਜਨਾਵਹਿਂ ਤਹਾਂ ॥ ੨੬ ॥ ਸੋ ਸਿਖ ਹੈ ਸ਼ਰਧਾਲੂ ਬਿਸਾਲਾ। ਆਇ ਬਿਲੋਕਹਿਗੋ ਤਤਕਾਲਾ[2]। ਸ਼੍ਰੀ ਗੁਰੂ ਤੇਗਬਹਾਦਰ ਸੁਨਿ ਕੈ। ਬਚਸੁਨਿ ਕੀਨਸਿ ਬਾਕਨਿ ਭੁਨਿ ਕੈ ॥ ੨੭ ॥ 'ਹਮ ਕੋ ਜ਼ਾਹਰ ਬਾਹਰ ਕਰੋ। ਪਨ ਨ ਮਨੋਰਥ ਇਹ ਉਰ ਧਰੋ। ਜੋ ਮਾਨੁਖ ਇਮ ਕਰਿ ਹੈ ਕਾਰਾ[3]। ਤਿਹ ਮੁਖ ਹੁਇ ਦਰਗਹਿ ਮਹਿਂ ਕਾਰਾ ॥ ੨੮ ॥ ਯਾਂਤੇ ਤੁਸ਼ਨਿ ਪਿਖਹੁ ਤਮਾਸ਼ਾ।ਜਿਮ ਹੁਇ ਕਰਤਾ ਪੁਰਖ ਇਲਾਸ਼ਾ[4]। ਸੁਨਤਿ ਸਿੱਖਨ ਉਪਜਯੋ ਉਰ ਤ੍ਰਾਸਾ। ਭਯੋ ਮੌਨ ਕੁਛ ਮੁਖ ਨ ਪ੍ਰਕਾਸ਼ਾ॥੨੯॥ਜਨਨੀ ਚਿੰਤ ਮਾਨ ਉਠਿ ਆਈ। ਸੁਤ ਕੇ ਬਾਕ ਸੁਨਤਿ ਅਰਗਾਈ[5]।ਬਡ ਬੈਰਾਗਵਾਨ ਸੁਤ ਜਾਨੋ।ਰਿਦਾ ਪਰਮ ਬਨਾਕੁਲਤਾ ਠਾਨੋ॥੩੦॥ਦੋਹਰਾ॥ਇਮ ਸ਼੍ਰੀ ਮੁਖ ਤੇ ਬਾਕ ਭਾ ਲਿਯੋ ਕਿਤਿਕ ਸੁਨਿ ਕਾਨ। ਅਬਿ ਮੱਖਣ ਕੀ ਬਾਰਤਾ ਮਿਲਿਬੋ ਕਰਵਿ ਬਖਾਨ ॥੩੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਿਕਾਦਸਿ ਰਾਸੇ 'ਸ਼੍ਰੀ ਗੁਰ ਮਾਤਾ' ਪਹਿਲ ਬਰਨਨੇ ਨਾਮ ਖਸਟਮੋ ਅੰਸੂ ॥ ੬ ॥

੭. [ਮੱਖਣ ਸ਼ਾਹ ਤੇ ਸ਼੍ਰੀ ਗੁਰ ਤੇਗ ਬਹਾਦਰ ਜੀ]।

ਦੋਹਰਾ ॥ ਚਿੰਤਮਾਨ ਚਿਤ ਮਹਿਂ[6] ਅਧਿਕ ਮਨ ਕੋ ਕਸ਼ਟ ਬਿਸਾਲ। ਜਾਮ ਜਾਮਨੀ ਜਾਗਿ ਕੈ ਕਰਿ ਸ਼ਨਾਨ ਬਿਧਿ ਨਾਲ ॥ ੧ ॥ ਚੌਪਈ ॥ ਜਪੁਜੀ ਆਦਿਕ ਸਭਿਗੁਰ ਬਾਨੀ। ਪਠਿ ਪਠਿ ਦਰਸ ਕਾਮਨਾ ਠਾਨੀ।—ਸ਼੍ਰੀ ਹਰਿ ਕ੍ਰਿਸ਼ਨ ਬਾਕ ਨਹਿਂ ਝੂਠੇ। ਮਿਟਹਿੰ ਨਹੀ, ਹੁਇਂ ਅਪਰ ਅਪੂਠੇ[7]॥੨॥ਰਵਿ[8] ਸੀਤਲ, ਨਿਸਪਤਿ[9] ਭਪਤਾਵੈ। ਪਵਨ ਟਿਕਹਿ, ਨਿਜ[10]* ਮੇਰੁ ਹਿਲਾਵੈ। ਅਚਲਾ ਚਲਹਿਂ[11], ਸਿੰਧੁ ਸੁਕ ਜਾਈ। ਹਿਮ ਸਮ ਪਾਵਕ[12] ਤੇਜ ਬਨਾਈ॥

---

[1]ਨਾਮ। [2]ਛੇਤੀ ਇਨ੍ਹਾਂ ਦੂਸਰੇ ਸੋਢੀਆਂ ਵਾਂਙੂ ਮੁਕਾਬਲੇ ਵਿੱਚ ਜਾਣ ਲਈ ਜੋ ਸਾਨੂੰ ਜ਼ਾਹਰ ਕਰੇਗਾ। [3]ਚੱਪ ਹੋ ਗਈਂ। [4](ਮੱਖਣ ਸ਼ਾਹ ਦੇ) ਚਿੱਤ ਵਿੱਚ। [5]ਹੋਰ ਗਲਾਂ ਛਾਵੇਂ ਪੁੱਠੀਆਂ ਹੋ ਜਾਣ। [6]ਸੂਰਜ। [7]ਵੈਲ੍ਹਮਾਂ। [8]ਅਪਣੇ ਆਪ ਨੂੰ। [9]ਪ੍ਰਿਥਵੀ ਚੱਲ ਪਵੇ। (ਅ) ਅਚਲਾ ਚਲਹਿੰ=ਪਹਾੜ ਤੁਰ ਪੈਣ। [10]ਬਰਫ ਅੱਗ ਵਾਂਙ। *ਪਾ:—ਪਾਵਠ ਨਿਕਟ ਨਿਜ।

ਭ ॥ ਉਠ੍ਯੋ ਗਨ[1] ਰੌਹ ਉਲਟੇ ਫਿਰਿ ਧਾਵੈਂ। ਨਿਜ ਮਿਰਜਾਦਾ ਜਗਤ ਨਸਾਵੈਂ[2]। ਭਉ ਨ ਸਤਿਗੁਰ ਹੁਇ ਬਚ ਕੂਰਾ। ਕਾਰਨ ਕਰਨ ਦੇਨਿ ਬਰ ਸੂਰਾ ॥ ੪ ॥ ਕਹਨੋ 'ਬਕਾਲੇ ਮਹਿ ਗੁਰ ਰਹੈ। ਬਾਬਾ ਨਾਮ' ਬਾਕ ਤਿਨ ਅਹੈ। ਯਾਂਤੇ ਮੈਂ ਜਾਨਵਿ ਗਤਿ ਐਸੇ। ਹੈ ਅਪਰਾਧ ਮੋਹਿ ਮਹਿ ਕੈਸੇ॥੫॥ ਜਿਸ ਤੇ ਮਜ਼ ਨਹਿ ਦਰਸ਼ਨ ਦੀਨਸਿ।ਅਪਨੋ ਆਪ ਛਪਾਵਨਿ ਕੀਨਸਿ। ਇਨ ਦੇਖੇ ਮੈਂ ਹਟਿ ਰੈ ਜਾਵੋਂ। ਮਨਮੁਖਤਾ ਪਦਵੀ ਕੌ ਪਾਵੋਂ ॥ ੬ ॥ ਸਿੱਖਨਿ ਬਿਖੈ ਬਿਦਤ ਹੈ ਐਸੇ। 'ਮੱਖਣ ਗੁਰੁ ਨ ਦਰਸਨੋ ਕੈਸੇ'। ਮੁਜ ਪਾਛੈ ਕਬਹੂੰ ਗੁਰ ਸੂਰ। ਪ੍ਰਗਟ ਹੋਹਿਗੋ ਜਗਤ ਜ਼ਰੂਰ ॥ ੭ ॥ ਸ਼੍ਰੀ ਹਰਿ ਕ੍ਰਿਸ਼ਨ ਬਾਕ ਹੁਇ ਸਾਚਾ। ਮੈਂ ਪਰੈਂਤੁ ਸਿੱਖੀ ਮਹਿ ਕਾਚਾ। ਯਾਂਤੇ ਖਾਨ ਪਾਨ ਭਜਿ ਕਰਿ ਕੈ।ਮੈਂ ਬੈਠੌਂ ਸਤਿਗੁਰੁ ਸਿਮਰਿਕੈ* ॥੮॥ ਨਿਜ ਸ੍ਵਾਮੀ ਕੌ ਦਰਸ਼ਨ ਪਾਵੋਂ।ਨਾਂਹਿ ਤ ਅਪਨੋ ਪ੍ਰਾਨ ਨਸਾਵੋਂ—। ਆਪਨਿ ਸਾਥ ਸੁ ਨਹੀਂ ਬਖਾਨਾ[3]। ਨੇਮ ਬਿਖਾਦਮਾਨਿ ਮਨ ਠਾਨਾ[4] ॥ ੯ ॥ ਭਈ ਭੋਰ ਬੈਠਨੋ ਨਿਜ ਡੇਰੇ। ਮਨ ਮਹਿ ਗਿਨਤੀ ਕਰਤਿ ਘਨੇਰੇ। ਦਿਵਸ ਚਢਨੋ ਕੋਤਿਕ ਸ਼ਬਿ ਹੋਰਿ। ਨਰ ਸੋਂਢਿਨਿ ਕੇ ਪਹੁੰਚੇ ਫੇਰ ॥ ੧੦ ॥ ਚਹੁੰਦਿਸ਼ਿ ਮਹਿ ਬੈਠੇ ਭਬਿ ਆਇ। ਅਨਿਕ ਭਾਂਤਿ ਕੀ ਬਾਤ ਬਨਾਇ। ਮੱਖਣ ਕੇ ਉਰ ਲਗਹਿ ਨ ਕੋਈ। ਮਹਾਂ ਬਿਖਾਦਮਾਨ ਮਨ ਹੋਈ ॥ ੧੧ ॥ ਕਹਤਿ ਪਰਸਪਰ ਬਾਕ ਘਨੇਰੇ। ਬੈਠਨੋ ਬਿਤੀ ਕਿਤਿਕ ਸ਼ਬਿ ਦੇਰੇ।ਮੱਖਣ ਸ਼ਾਹ ਦੀਨ ਮਨ ਕਹਨੋ। 'ਅਪਰ ਭਿ ਸੋਢੀ ਕੋ ਇਕ ਰਹਨੋ ॥੧੨॥ ਜਿਸ ਢਿਗ ਮੋ ਤੇ ਭੇਟ ਨ ਗਈ। ਅਪਨਿ ਆਪ ਕੀ ਸੁਧਿ ਨਹਿ ਦਈ। ਹੋਇ ਜਿ ਕੋਇ ਬਤਾਵਹੁ ਮੋਹੀ। ਮਮ ਆਗਮਨ ਸਫਲਤਾ ਹੋਹੀ' ॥੧੩॥ ਸੁਨਤਿ ਮਸੰਦ ਮੋਵਜ਼ਨਿ ਸਾਰੇ। ਕਰਿ ਬਿਚਾਰਿ ਕੋ ਬਾਕ ਉਚਾਰੇ। 'ਕਿਤਿਕ ਰਹਤਿ ਥੇ ਬੀਚ ਬਕਾਲੇ†। ਆਇ ਵਹਿਰ ਤੇ ਕਿਤਿਕ ਬਹਾਲੇ ॥ ੧੪ ॥ ਸੂਰਜਮੱਲ ਕੀ ਸੰਭਤਿ ਆਦਿ। ਸਭਿਨਿ ਭੇਟ ਦੇ ਸਹਿ ਮਿਰਜਾਦ। ਇਕ ਗੁਰੁ ਹਰਿ-ਗੁਬਿੰਦ ਕੋ ਨੰਦ। ਆਖਧ ਤੇਗ ਬਹਾਦਰ ਚੰਦ ॥੧੫॥ ਜਿਸ ਕੋ ਸੁਧਿ ਨਹਿ

[1]ਤਾਰੇ। [2]ਸਭ ਦੇ ਅਪਨੀ ਮਿਰਜਾਦਾ ਜਗ ਤੋਂ ਨੱਸ ਜਾਵੇ। [3]ਆਪਣੇ (ਸੰਗੀਆਂ) ਕਾਲ ਨਹੀਂ ਕਿਹਾ। [4]ਦੱਖ ਕਾਸ਼ਾ ਨੇਮ ਮਨ ਵਿਚ ਧਾਰਿਆ। (ਅ) ਵਿਖਾਦ ਮਾਨ ਹੋਵੇ (ਮੰਨੇ ਨਾਂ ਛਕਣ ਦਾ) ਮਨ ਵਿਚ ਨੇਮ ਕਰ ਲਿਆ। *ਪਾ: ਬਿਚਰਿ ਕੈ

†ਬਕਾਲੇ ਵਿੱਚ ਬਾਕ ਹੋਣ ਤੋਂ ਪਹਿਲਾਂ ਕੋਈ ਨਹੀਂ ਸਨ ਰਹਿੰਦੇ ਸਿਵਾ ਗੁਰੂ ਤੇਗ ਬਹਾਦਰ ਜੀ ਦੇ, ਬਾਕੀ ਸਾਰੇ ਸੋਢੀ ਬਾਕ ਸੁਣਕੇ ਬਕਾਲ ਆਏ ਸਨ।

ਜਗ ਬਿਵਹਾਰੇ। ਸੁਨਹਿ ਨ ਕਿਸ ਤੇ ਨਹਿਨ ਉਚਾਰੇ। ਜਹਾਂ ਇਕਾਂਤ ਥਾਇਂ ਤਹਿਂ ਰਹੈ। ਮਸਤ ਸੁਭਾਇ ਸਦਾ ਜਿਸ ਅਹੈ ॥ ੧੬ ॥ ਬਦਨ ਅਛਾਦਨੋ ਪਰਨੋ ਰਹਤਿ ਹੈ। ਲੇਨਿ ਦੇਨ ਕੀ ਸੁਧਿ ਨ ਲਹਤਿ ਹੈ। ਨਹਿਨ ਕਦਾਚਿਤ ਕੋ ਤਿਹ ਮਾਨਹਿ[1] ।—ਅਹੈ ਨਲਾਇਕ—ਸਭਿ ਹੀ ਜਾਨਹਿ ॥ ੧੭ ॥ ਖਾਨ ਪਾਨ ਕੀ ਭੀ ਸੁਧਿ ਨਾਹੀ। ਕਹਾਂ ਅਪਰ ਕੀ ਹੈ ਤਿਹ ਮਾਂਹੀ। ਰਹਿ ਨ ਸਕਹੁ ਦੇਖੇ ਬਿਨ ਤਾਂਹੀ। ਤੌ ਤੁਮ ਪਿਖਹੁ ਸਥਾ ਗਤਿ ਆਹੀ[2] ॥ ੧੮ ॥ ਤਿਨ ਤੇ ਸ਼ੁਭਵਾ[3] ਮੱਖਣਸ਼ਾਹ। ਕੁਛਕ ਭਯੋ ਮਨ ਮਹਿ ਉਤਸਾਹ। ਦਹਨ ਬਿਲੋਚਨ ਫਰਕਨਿ ਲਾਗਾ।ਮਨਹੁ ਅੰਕੁਰ ਉਪਾਵਨਿ ਲਾਗਾ ॥ ੧੯ ॥ ਸਭਿ ਮਹਿਂ ਕਹਯੋ 'ਚਲਵਿ ਤਿਨ ਪਾਹੀ।ਦੇਹਿਂ ਉਪਾਇਨ ਚਖ ਦਰਸਾਹੀਂ' । ਭਜਾਰੀ ਕਰੀ ਗਮਨ ਕੇ ਕਾਰਨਿ । ਧੀਰਮੱਲਨ ਨਰ ਕਿਯ ਹਟਕਾਰਨਿ ॥ ੨੦ ॥ 'ਤੁਮ ਕੋ ਉਚਿਤ ਨ ਤਿਨ ਪਹਿ ਜਾਨੋ। ਜਿਹ ਸੁਭਾਵ ਪਰਮੱਤਿ ਮਹਾਨੋ[4]। ਮਿਲਹਿ ਤੁਮਹਿ ਕੈ ਮਿਲਿ ਹੈ ਨਾਂਹੀ। ਲਘੁ ਕੋਸ਼ਠ ਮਹਿ ਪਰਨੋ ਰਹਾਂਹੀ ॥ ੨੧ ॥ ਮਾਨ ਅਮਾਨ ਸਮਾਨ ਜਿਸੁ ਕੇ। ਰਾਗ ਨ ਦ੍ਵੈਸ਼ ਨ ਮੋਹ ਤਿਸੁ ਕੇ। ਗੁਰਤਾ ਰੀਤਿ ਨਹੀ ਕੁਛ ਜਾਨੈ। ਗੁਰੂ ਹੋਨਿ ਤੌ ਕਹਾਂ ਪਛਾਨੈ[5] ॥੨੨॥ ਇਮ ਸੁਨਿ ਕੈ ਸਭਿ ਨਰ ਸੋਢੀਨਿ।ਇਸੀ ਬਾਕ ਕੋ ਪੂਜਨਿ ਕੀਨਿ[6]। 'ਜੋ ਤੁਮ ਕਹੀ ਜਥਾਰਥ ਏਹੁ। ਉਚਿਤ ਨ ਗੁਰਤਾ ਕੋ ਬਿਧਿ ਕੇਹੁ' ॥ ੨੩ ॥ ਸੁਨਿ ਮੱਖਣ ਕੁਛ ਮਨ ਨਹਿਂ ਆਨੀ। ਚਹਤਿ ਦੇਖਿਬੋ ਸੰਸੈ ਹਾਨੀ। ਲੈ ਕਰਿ ਸੰਗ ਨਰਨਿ ਕੀ ਭੀਰ। ਚਲਯੋ ਪਰਸਿਬੇ ਗੁਰੂ ਗੰਭੀਰ ॥ ੨੪ ॥ ਸਭਿ ਸੋਢਿਨਿ ਕੇ ਮਾਨਵ ਸਾਥ। ਗਮਨਯੋ ਮੰਦ ਮੰਦ ਪਗ ਪਾਥ[7] । ਭਰਕਹਿ[8] ਰਿਦੈ--ਹੋਹਿਂ ਗੁਰੂ ਏਹੀ । ਮੋਹਿ ਜਿਆਵਹਿਂ[9]ਜਾਨਿ ਸਨੇਹੀ[10]॥੨੫॥ਨਾਂਹਿਤਮੋਹਿ ਮਰਨਿ ਅਬਿ ਆਧੋ।ਪੁਰਬ ਪਰਨ ਨ ਮਿੱਥਨਾ ਗਾਧੋ—। ਜਥਹਿ ਭੀਰ ਸੋਂ ਪਹੁੰਚਯੋ ਆਈ। ਸ਼੍ਰੀ ਗੁਰੂ ਸ਼ਬਦ ਪਰੀ ਧੁਨਿ ਜਾਈ ॥ ੨੬ ॥ ਪਠਯੋ ਦਾਸ ਰੋਕਨਿ ਤਿਨ ਕੇਰਾ।ਕਹਯੋ ਸਾਭਨਿ ਸੋਂ ਆਗੋ ਘੇਰ। 'ਮੱਖਣਸ਼ਾਹੁ ! ਸੁਨੋ ਗੁਰੂ ਬੈਨ। ਥਾਨ ਕੁਸ਼ਾਦੋ[11] ਅੰਤਰ ਹੈ ਨ ॥ ੨੭ ॥ ਮਿਲਨਿ ਲਾਲਸਾ ਜੋ ਕੁਛ ਉਰ ਮੈਂ।ਹੋਹਿ ਇਕਾਕੀ ਪੂਛਿਬਹੁ ਘਰ ਮੈਂ । ਅਦਬ ਸਾਥ ਤੁਸ਼ਨਿ ਮੁਖ ਧਾਰੈ। ਤਿਨ ਰਜਾਇ ਤੇ*

[1]ਕੋਈ ਉਸਨੂੰ ਕਦੇ ਥਾਂ ਨਹੀਂ ਮੰਨਦਾ ਪਿਆ। [2]ਮੁਕਦੇ। [3]ਬਹੁਤ ਮਸਤ। ਬਹੁਤ ਕ੍ਰੋਧ ਵਾਲਾ [ਮ, ਪਰਿਮਭਾਜ]। [4]ਪੁੱਛਣਾ ਕੀਤੋ। [5]ਰਾਹ। [6]ਦਲੀਲ ਧਰਦਾ ਹੈ, ਸੋਚਦਾ ਹੈ [7]ਸਿਆਣਦਾ। [8]ਪ੍ਰੇਮੀ ਜਾਣਕੇ। [9]ਖੁੱਲ੍ਹਾ। *ਪਾ:—ਇਮ।

ਜਾਇ ਨਿਹਾਰੋ[1] ॥੨੯॥ ਸੁਨਿ ਕੈ ਸਭਿ ਕੋ ਠਾਂਢੇ ਕਰਿਕੈ। ਆਪ ਪ੍ਰਵੇਸ਼ਨੋ ਅੰਤਰ ਘਰ ਕੇ। ਜਹਿ ਸ਼੍ਰੀ ਗੁਰੂ ਇਕਾਕੀ ਅਹੈਂ। ਅੰਤਰ ਭਿੱਤਿ ਸਦਾ ਹੀ ਰਹੈਂ ॥ ੨੯ ॥ ਰਿਦੈ ਵਿਚਾਰਤਿ ਨੀਕੇ ਜੋਵਾ।–ਆਇ ਸਮੋ ਭਿਦਤਨਿ ਕੋ ਹੋਵਾ। ਭਾਰੀ ਮਹਾਂ ਪੋਟ[2] ਹੈ ਜੋਇ। ਬਨਿ ਆਈ ਸਿਰ ਧਰਨੀ ਸੋਇ ॥ ੩੦ ॥ ਅਬਿ ਜੋ ਇਸ ਕੋ ਪਤਾ ਨ ਦੈ ਹੈਂ। ਗੁਰ ਘਰ ਕੀ ਮਹਿਮਾ ਤੁਬਿ ਜੈ ਹੈ। ਸ਼ਰਧਾ ਸਿੱਖਨਿ ਕੀ ਨਹਿ ਰਹੈ।–ਨਹਿ ਗੁਰ ਪੂਰਨ–ਯੌਂ ਸਭਿ ਕਹੈਂ ॥ ੩੧ ॥ ਮਨਿ ਕਰਿ ਕੈ ਇਨ ਸਭਿ ਪਤਿਯਾਏ[3]। ਕਿਸ ਹੂੰ ਤੇ ਨ ਮਨੋਰਥ ਪਾਏ। ਜਿਸ ਗਤਿ ਕੋ ਲਖਿ ਕੀਨ ਸਹਾਇ[4]। ਅਟਕਨੋ ਪੋਤ[5] ਸੁ ਪਾਰ ਲੰਘਾਇ ॥ ੩੨ ॥ ਸੋ ਗਤਿ ਅਬਹਿ ਆਨਿ ਕਰਿ ਹੋਈ[6]। ਬਿਨਾ ਕਿਯੇ ਤੇ ਸਰੈ ਨ ਜੋਈ। ਸ਼ਰਧਾ ਸ਼੍ਰੀ ਹਰਿ ਕ੍ਰਿਸ਼ਨ ਬਾਕ ਪਰਿਪ੍ਰਾਨ ਤਜਨਿ ਲੌ ਸਾਹਸ[7] ਇਨ ਕਰਿ ॥ ੩੩ ॥ ਜੋ ਨ ਬਤਾਵਹਿਂਗੇ ਇਸ ਭਾਂਈ। ਹੁਇ ਨਿਰਾਸ ਕੋ ਸੰਕਟ ਪਾਈ। ਇਕ ਤੋ ਦਰਬ ਲਜਾਇ ਬਹੁਤੇਰਾ[8]। ਦੂਜੀਏ ਆਧਹੁ ਦੂਰ ਬਡੇਰਾ ॥ ੩੪ ॥ ਤ੍ਰਿਤਿਯੇ ਸਤਿਗੁਰ ਕੋ ਸਿਖ ਭਾਰੀ। ਚਤੁਰਥ ਪ੍ਰਾਣ ਕੋ ਠਟਨੋ ਬਿਚਾਰੀ। ਬਿਨਾ ਕਹੇ ਅਸਮੰਜਸ ਹੋਇ। ਯਾਂਤੇ ਪਤਾ ਕਹੈਂ ਇਸ ਸੋਇ–॥ ੩੫ ॥ ਇਤਨੇ ਮਹਿ ਗਾ ਮੱਖਣਸ਼ਾਹ। ਬੰਦਨ ਕਰੀ ਬੰਦਿ ਕਰ ਤਾਂਹਿ। ਦੁਇ ਦੀਨਾਰ ਅਗਾਰੀ ਧਰੀ। ਸੋਊ[9] ਰਿਦੈ ਕਾਮਨਾ ਕਰੀ ॥੩੬॥ ਸ਼੍ਰੀ ਗੁਰ ਤੇਗ ਬਹਾਦਰ ਚੰਦ। ਕਹਨੋ ਤਿਸੈ: 'ਹੇ ਸਿੱਖ ਬਿਲੰਦ! ਗੁਰ ਘਰ ਕੀ ਜੋ ਅਹੈ ਉਪਾਇਨਾਸੋ ਦੀਜਹਿ, ਨਹਿ

---

[1]ਉਨ੍ਹਾਂ ਦੀ ਰਖ਼ਾ ਨਾਲ ਜਾਕੇ ਦਰਸ਼ਨ ਕਰੋ। [2]ਪੰਡ ਬੜੀ ਭਾਰੀ ਹੈ। [3]ਪਰਖੇ ਹਨ। [4]ਭਾਵ ਕਿ ਸਿੱਖ ਗੁਰੂ ਨੂੰ ਅਰਾਧ ਰਿਹਾ ਹੈ, ਤੇ ਗੁਰੂ ਦਾ ਬਿਰਦ ਹੈ ਬਾਹੁੜੀ ਕਰਨੀ, ਤੇ ਜੇ ਅਸੀਂ ਨਹੀਂ ਕਰਦੇ ਤਾਂ ਗੁਰੂ ਦੇ ਬਿਰਦ ਨੂੰ ਉਲਾਮਾ ਹੈ, ਇਸ ਪ੍ਰਕਾਰ ਦੀ ਗਤੀ ਲਖਕੇ ਇਸਦਾ ਫਸਿਆ ਜਹਾਜ਼ ਪਾਰ ਕੀਤਾ ਸੀ। [5]ਜਹਾਜ਼। [6]ਭਾਵ ਉਸੇ ਪ੍ਰਕਾਰ ਦੀ ਗਤੀ ਦੁਣ ਆ ਹੋਈ ਹੈ ਕਿ ਜੇ ਨਹੀਂ ਦੱਸਦੇ ਤਾਂ ਇਹ ਸਿੱਖ ਪ੍ਰਣ ਕਰ ਚੁੱਕਾ ਹੈ, ਮਰੇਗਾ ਆਦਿ, ਜੋ ਅੱਗੇ ਆਉਂਦੀ ਹੈ। [7]ਹੌਸਲਾ। [8]ਪਿੱਛੇ ਨਿਰਾਸ ਤੇ ਸੰਕਟ ਕਰੇ ਹਨ। ਸੋ ਨਿਰਾਸਾ ਤਾਂ ਇਹ ਹੋਵੇਗੀ ਕਿ ਗੁਰੂ ਫੱਦੀ ਨਹੀਂ ਮੈਂ ਜੋ ਧਨ ਲਿਆਇਆ ਹਾਂ ਕਿਸਨੂੰ ਚੜ੍ਹਾਵਾਂ ਕਿਉਂਕਿ ਪਿੱਛੇ ਪ੍ਰਣ ਕਰ ਆਇਆ ਹੈ ਕਿ ਗੁਰੂ ਬਿਨਾਂ ਮੈਂ ਧਨ ਕਿਸੇ ਨੂੰ ਨਹੀਂ ਦੇਣਾ, ਦੂਸਰੇ ਨਿਰਾਸਤਾ ਇਹ ਹੋਵੇਗੀ ਕਿ ਗੁਰੂ ਹੈ ਹੀ ਨਹੀਂ, ਫਿਰ ਸੰਕਟ ਇਹ ਹੋਵੇਗਾ ਕਿ ਇਸਨੇ ਜੋ ਪ੍ਰਣ ਧਾਰਿਆ ਹੈ ਜੇ ਨਾਂ ਲੈਂਗਾ ਤਾਂ ਉਸ ਮੁਜਬ ਪ੍ਰਾਣਾਂਤ ਤੱਕ ਅੱਪੜੇਗਾ। [9]ਉਹੋ ਕਿ ਜੋ ਗੁਰੂ ਹੋਵੇਗਾ ਓਹੀ ਸੁੱਖਣਾ ਵਾਲੀ ਰਕਮ ਆਪ ਮੰਗੇਗਾ।

ਰਾਖਹੁ ਆਇਨ[1] ॥ ੩੭ ॥ ਸਾਗਰ ਸਮੈ ਜਹਾਜ ਲੈਆਵਨਿ। ਤਹਿੰ ਜੋ ਕੀਨਿ ਸੰਕਲਪ ਉਠਾਵਨਿ। ਅਰੁ ਦਸੌਂਧ ਗੁਰੂ ਕੋ ਹੈ ਜੋਤਾ। ਅਰਪਨਿ ਦਰਬ ਕਰਹੁ ਅਬਿ ਤੋਤਾ ॥੩੮॥ਸਿੱਖੀ ਮਹਿੰ ਸ਼ਰਧਾ ਨਿਤ ਰਾਖਹੁ। ਗੁਰ ਹਾਜ਼ਰ ਸਦ ਜਹਾਂ ਭਿਲਾਖਹੁ[2]। ਸ਼੍ਰੀ ਗੁਰੂ ਬਾਕ ਸੁਨਤਿ ਸਿਖ ਸੋਇ। ਭਯੋ ਪ੍ਰਸੰਨ ਸੰਦੇਹਨਿ ਖੋਇ॥੩੯॥ਗਰ ਜਾਮੇ ਕੀ ਭਨੀ ਤਰਾਕੀ[3]। ਭਏ ਰੁਮੰਚ ਰਿਖੀਕਨਿ ਥਾਕੀ[4]। ਦੇਖੇ ਸਤਿਗੁਰੂ ਦਿਨਕਰ ਤੁਲਾ[5]। ਬਰ ਅਰਬਿੰਦ ਮਨਿੰਦੇ ਫੂਲਾ[6] ॥ ੪੦ ॥ ਗਦਗਦ ਗਿਰਾ ਨ ਬੈਲਜੋ ਗਇਉ। ਰੁਕੇ ਕੰਠ ਪਰਿਪੂਰਨ ਭਇਉ। ਨੈਨੂਨਿ ਬਿਖੈ ਅੱਸ਼ੂ ਭਰਿ ਆਏ। ਦਸ਼ਾ ਦੇਖਿ ਮਨ ਰਹਿ ਬਿਸਮਾਏ ॥੪੧॥ ਜਨਮ ਰੰਕ ਜਿਮੋ ਨਵਨਿਧਿ ਪਾਈ।ਬਦਨ ਉਮੰਗ ਅਰੁਨਤਾ[7] ਛਾਈ। ਕਿਤਿਕ ਬੇਰਿ ਟਿਕ ਗਯੋ ਅਡੋਲਾ। ਚਖਨਿ ਪਲਕ ਮੁਖ ਬਾਕ ਨ ਬੋਲਾ ॥ ੪੨ ॥ ਸਤਿਗੁਰੂ ਮਹਿਮਾ ਗਰੁਵੀ ਜਾਨੀ। ਮਹਾਂ ਪ੍ਰੇਮ ਮਹਿੰ ਮਤਿ ਮਸਤਾਨੀ। ਪੁਰਬ ਰਿਦਾ ਸ਼ੁੱਧ ਜਿਸ ਕੇਰਾ।ਪੁਨਹਿ ਦਰਸ ਪਿਖਿ ਰਾਗ[8] ਬਡੇਰਾ॥੪੩॥ ਜਨੋਂ ਅਤਿ ਸ੍ਵੇਤ ਬਸਤ੍ਰ ਹੁਇ ਕੋਈ। ਰੰਗਰੇਜ[9] ਲੈ ਰੰਗਹਿ ਸੋਈ। ਗੁੜ੍ਹਾ ਰੰਗ ਬਿਮਲ ਅਤਿ ਆਵੈ। ਜਿਸ ਕੀ ਸਮਤਾ ਅਪਰ ਨ ਪਾਵੈ ॥ ੪੪ ॥ ਤਜੋਂ ਮੱਖਣ ਮਨ ਰੰਗਜੋ ਰਾਗ[10]। ਹਲਤ ਪਲਤ ਮਹਿੰ ਭਾ ਬਡਿਭਾਗ। ਪੂਰਨ ਚੰਦ ਮਨਿੰਦ ਨਿਹਾਰੇ।ਚਖ[11] ਚਕੋਰ ਤਥਿ ਭਏ ਬਿਚਾਰ॥੪੫॥ਸਤਿਗੁਰੂ ਸੂਰਜ ਦਰਸ਼ਨ ਜੋਵਾ। ਰਿਦ ਅਰਬਿੰਦ ਪ੍ਰਫੁੱਲਜਤਿ ਹੋਵਾ। ਸਾਧਨਿ ਸਾਧਤਿ ਸਿਧਿ ਲੈ ਜੈਸੇ[12]। ਧਰਿ ਅਨੰਦ ਕੋ ਬੈਠਜੋ ਤੈਸੇ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤਿਕਾਦਸਿ ਰਾਸੇ 'ਅੰਗਦਸ਼ਾਹ ਦੇ ਅੰਤਰਜਾਮਤਾ ਦੇਨਿੰ' ਪ੍ਰਥਮ ਕਰਨੈਂ ਨਾਮ ਸਪਤਮੋ ਅੰਸੂ ॥ ੭ ॥

੮. [ਗੁਰੂ ਜੀ ਦਾ ਪ੍ਰਗਟਨਾ]।

ਵੋਹਗਾ ॥ ਮੱਖਨ ਧੀਰਜ ਧਰਿ ਰਿਦੈ ਹਾਥ ਬੰਦਿ ਕਰਿ ਦੋਇ। ਨਮਸਕਾਰ ਕਰਿ ਪੁਨਹੁ ਪੁਨ ਪਿਖਿ ਪਿਖਿ ਹਰਖਤਿ ਸੋਇ ॥੧॥ਚੌਪਈ॥ [ਹੇ ਸਤਿਗੁਰੂ ਪੂਰਨ! ਕਰਿ ਦਯਾ। ਸਾਗਰ ਪਤਾ ਜੁ ਰਾਵਰ ਦਯਾ। ਨਯੋ ਜਨਮ ਹੋਵਤਿ ਭਾ ਮੋਰਾ। ਕਰਜੋ ਨਿਵਾਰਨਿ ਸੰਕਟ ਘੋਰਾ ॥ ੨ ॥ ਸਕਲ ਜਗਤ

---

[1]ਘਰ। [2]ਭਲੀਆਂ ਟੁੱਟ ਗਈਆਂ (ਖੁਸ਼ੀ ਨਾਲ)। [3]ਇੰਦ੍ਰੀਆਂ ਠਹਿਰ ਗਈਆਂ। [4]ਸੂਰਜ ਤੁੱਲ। [5]ਖਿੜ ਗਿਆ। [6]ਲਾਲੀ। [7]ਪ੍ਰੇਮ ਹੋਇਆ। [8]ਲਲਾਰੀ। [9]ਪ੍ਰੇਮ ਨਾਲ। [10]ਨੇਤਰ। [11]ਸਾਧਕਾ ਦੇ ਕਰਦਿਆਂ ਜਿਵੇਂ (ਸਾਧੂ) ਸਿੱਧੀ ਪ੍ਰਾਪਤ ਕਰ ਲਵੇ।

ਪੂਰਨ ਧਨ ਧਾਨ[1]। ਸਭਿ ਕੇ ਭਰਤਾ ਆਪ ਮਹਾਂਨ। ਦੇ ਅਹਾਰ ਸਭਿ ਕੋ ਪ੍ਰਤਿਪਾਰਹੁ। ਕੋਟ ਅਨੰਤ ਸੁ ਜੀਵ ਸੰਭਾਰਹੁ ॥੩॥ ਮੁਝ ਤੇ ਧਨ ਨ ਚਹਜੋ ਹੈ ਨਾਥ! ਕਰਜੋ ਜਿਆਵਨਿ ਇਸ ਮਿਸ ਸਾਥ[2]। ਸਭਿ ਤੇ ਬਡੇ ਭਾਗ ਹੈਂ ਮੇਰੇ। ਪੂਰ ਮਨੋਰਥ ਦਰਸ਼ਨ ਹੇਰੇ॥ ੪ ॥ ਦੁਸ਼ਕਰ[3] ਸਾਧਨ ਸਾਧਤਿ ਜੈਸੇ। ਫਲ ਪ੍ਰਾਪਤਿ, ਮੇਰੀ ਗਤਿ ਤੈਸੇ। ਬਡੇ ਪ੍ਰਵਾਹ ਬਿਖੈ ਬਹੁ ਬਹਜੋ। ਚਹੁੰਦਿਸ਼ਿ ਤੇ ਅਲੰਬ ਨਹਿ ਲਹਜੋ[4] ॥ ੫ ॥ ਤਿਸ ਕੋ ਨੌਕਾ ਪ੍ਰਾਪਤਿ ਹੋਇ। ਮੈਂ ਅਪਨੀ ਗਤਿ ਜਾਨੋਂ ਸੋਇ। ਜਿਮ ਸ਼ੱਤ੍ਰੁ ਕੋ ਬਸਿ ਕੋ ਪਰਜੋ। ਛੂਟਹਿ ਰਾਜ ਲੈ, ਤਿਮ ਦੁਖ ਹਰਜੋ॥੬॥ ਜਥਾ ਜੀਵ ਕੋ ਗਹਿ ਲੇ ਜਾਹੀ। ਜਮ ਕਿੰਕਰ ਡਾੜ੍ਹਹਿ ਦੁਖ ਮਾਂਹੀ। ਪਾਯੋ ਚਹੈ ਨਰਕ ਮਹਿੰ ਸੋਇ। ਤਿਸ ਕੋ ਸੁਰਗ ਦੇਹਿ ਜਿਮ ਕੋਇ ॥ ੭ ॥ ਜਥਾ ਗਧੋ ਨਰ ਕੋ ਪਰਦੇਸ਼। ਪਰਜੋ ਉਜਾਰ ਭੂਮਿ ਸ-ਕਲੇਸ਼। ਖਾਨ ਪਾਨ ਬਿਨ ਮ੍ਰਿਤਕ ਸਮਾਨਾ। ਘਰ ਪੁਚਾਇ ਤਿਹ, ਮੈਂ ਤਿਮ ਜਾਨਾ ॥ ੮ ॥ ਦੀਨ ਜਾਨਿ ਦੀਨਸਿ ਤੁਮ ਦਾਨ।ਭਯੋ ਮ੍ਰਿਤਕ ਮੈਂ ਪਾਯਹੁ ਪ੍ਰਾਨ।ਹੁਤੇ ਗੁਪਤ ਮਮ ਕਾਰਨ ਕਰਿਕੈ। ਭਏ ਪ੍ਰਗਟ ਤੁਮ ਆਪ ਉਚਰਿਕੈ ॥ ੯ ॥ ਇਹ ਜਸੁ ਮੋ ਕਹੁ ਦੀਨਿ ਬਿਸਾਲਾ। ਹੈਂ ਮਮ ਭਾਗ ਬਡੇ ਇਸ ਕਾਲਾ। ਅੰਤਰ ਬ੍ਰਿਤੀ ਆਪ ਨਿਤ ਰਹੋ।ਬ੍ਰਹਮਾਨੰਦ ਸਦਾ ਉਰ ਲਹੋ॥੧੦॥ਚੌਦਹਿੰ ਲੋਕ ਪਤੀ ਗੁਨ ਖਾਨੀ! ਮੁਝ ਨਿਸ਼ਚਾ ਦੀਨਸਿ ਕਹਿ ਬਾਨੀ। ਸਭਿ ਤ ਛਪੇ ਰਹੇ ਨਹਿੰ ਜਾਨੇ। ਕ੍ਰਿਯਾ ਸੁਭਾਇ ਦਿਖਾਇ ਨ ਆਨੇ[5] ॥ ੧੧ ॥ ਇਕ ਮੋ ਕਹੁ ਨਿਜ ਪਤਾ ਬਤਾਵਾ। ਅਪਰ ਸੁ ਨਹੀਂ ਭੇਵ ਤੁਮ ਪਾਵਾ। ਯਾਂਤੇ ਅਤਿ ਪ੍ਰਸੰਨਤਾ ਮੋਹੀ। ਸਤਿਗੁਰੁ ਕਰੁਨਾ ਨਿਜ ਪਰ ਜੋਹੀ ॥ ੧੨ ॥ ਧੰਨ ਸਰੂਪ ਆਪ ਕੋ ਅਹੈ। ਸਿਖ ਸਰਬੱਤ ਆਸਰੋ ਲਹੈਂ। ਏਕ ਸ਼ਰਨ ਸਿੱਖਨਨਿ ਕੋ ਰਾਵਰ। ਤੁਮ ਭਜਿ ਭੂਮਹਿੰ ਸਿ ਨਰ ਜਗ ਬਾਵਰ[6] ॥ ੧੩ ॥ ਇੱਤਯਾਦਿਕ ਕਹਿ ਬਾਕ ਘਨੇਰੇ। ਤ੍ਰਿਪਤਿ ਨ ਹੋਤਿ ਦਰਸ ਗੁਰੁ ਹੇਰੇ। ਅਤੁਲਤ ਹਰਖ ਰਿਦੇ ਭਰਿ ਆਵਾ। ਉਠਤਿ ਬੇਰਿ ਪੁਨ ਸੀਸ ਨਿਵਾਵਾ ॥ ੧੪ ॥ ਚਰਨ ਸਪਰਸ਼ੇ ਦੋ ਕਰ ਸਾਥ। ਭਯੋ ਕ੍ਰਿਤਾਰਥ ਦਰਸੇ ਨਾਥ। 'ਪੁਨ ਮੈਂ ਦਰਸੌਂ' ਬਾਕ

[1]ਸਾਰੇ ਜਗਤ ਨੂੰ ਧਨ ਤੇ ਅੰਨ ਨਾਲ ਪੂਰਨ (ਕਰਨਹਾਰ ਹੈਂ)। [2]ਆਪ ਨੇ ਮੈਥੋਂ ਧਨ ਨਹੀਂ ਮੰਗਿਆ, ਇਸ ਬਹਾਨੇ ਮੈਨੂੰ ਸਿਖਾਲ ਲਿਆ ਹੈ। [3]ਕਠਨ। [4]ਜਿਸਨੂੰ ਆਸਰਾ ਨਾ ਮਿਲਿਆ ਹੋਵੇ। [5]ਹੋਰ ਨੂੰ ਨਹੀਂ ਦਿਖਾਇਆ। [6]ਕਮਲੇ।

ਬਖਾਨੋ।'ਅਬਹਿ ਨ ਡੋਲੌਂ ਧੀਰਜਠਾਨੌਂ'॥੧੫॥ਨਿਕਸਜੋ ਨਾਲਿ ਆਧੋ ਨਿਜ ਡੇਰੇ। ਕਿਸਹੂੰ ਸੋਂ ਨ ਕਹਜੋ ਤਿਸ ਬੇਰੇ।ਨਿਜਨਿਜ ਡੇਰਨਿ ਸਕਲ ਪਠਾਏ। ਏਕਾਕੀ ਹਰਖਤਿ ਸੁਖ ਪਾਏ ॥ ੧੬ ॥ ਨਿਜ ਕਰਤੱਬਜ ਚਿਤਵਿ ਕਰਿ ਆਛੇ। ਅਪਨਿ ਨਰਨਿ ਸੋਂ ਬੋਲਜੋ ਪਾਛੇ। 'ਸੀਵਨਿਹਾਰ' ਚਤੁਰ ਲੈ ਆਵੋ। ਹੈਂ ਦੁਇ ਤੀਨ ਸੁ ਛਿੱਪੂ ਬੁਲਾਵੋ ॥ ੧੭ ॥ ਸੁਖਮ ਬਸਤ੍ਰ ਸੁ ਤੋਸ਼ੇ ਖਾਨੇ। ਕਰਹੁ ਸਿਵਾਵਨਿ ਤੁਰਨ ਠਾਨੇ। ਬਹੁ ਪਾਲੇ ਕੋ ਜਾਮਾ ਹੋਇ। ਕਰਹੁ ਸੁ ਤੁਰਨਤਾ ਸੰਗ ਸੋਇ॥੧੮॥ਸਰਬ ਬਸਤ੍ਰ ਕਰਿ ਲੇਵਹੁ ਤਯਾਰੂ। ਬਹੁਤ ਮੋਲ ਕੋ ਹੋਇ ਜੁ ਚਾਰੂ। ਪੋਸ਼ਿਸ਼ ਸਗਰੀ ਨਿਸਾ ਮਝਾਰੀ। ਬਹੁਤ ਮੋਲ ਕੀ ਕੀਜਹਿ ਤਯਾਰੀ' ॥ ੧੯ ॥ ਸੁਨਿ ਸੇਵਕ ਤੁਰਨ ਹੀ ਧਾਯੋ। ਚਹਿਯੈ ਵਸਤੁ ਸੁ ਸਗਰੀ ਲਯਾਯੋ।ਬਹੁਤ ਮੋਲ ਕੇ ਬਸਤ੍ਰ ਨਿਕਾਸੇ।ਸੀਵਨਿ ਲਗੇ ਬੈਠਿ ਨਰ ਪਾਸੇ ॥ ੨੦ ॥ ਸਰਬ ਸਰਵਰੀ[1] ਕੇਰ ਬਿਤਾਈ । ਕਰਿ ਪੋਸ਼ਿਸ਼ ਰਚਿ ਸੁੰਦਰਤਾਈ। ਬ੍ਰਹਮ ਮਹੂਰਤ[2] ਮਹਿੰ ਉਠਿ ਕਰਿਕੈ।ਮੱਖਣ ਸ਼ਾਹ ਹਰਖ ਉਰ ਭਰਿਕੈ ॥੨੧॥ ਮੱਜਨ ਆਦਿ ਕ੍ਰਿਯਾ ਕਰਿ ਸਾਰੀ। ਗੁਰ ਬਾਨੀ ਕਰਿ ਪ੍ਰੇਮ ਉਚਾਰੀ।ਜਿਤੋ ਨੇਮ ਸੋ ਪਠਿ ਕਰਿ ਆਛੇ।ਜਪਜੀ ਪ੍ਰਥਮ ਸੁਖਮਨੀਪਾਛੇ॥੨੨॥ਉੱਜਲ ਪੋਸ਼ਿਸ਼ ਪਹਿਰੀ ਫੇਰ।ਪੁਨਹਿੰਤਿਹਾਵਲਕੀਨਿ ਘਨੇਰ।ਸੁਚ ਸੰਜਮ ਪਠਤਜੋ ਗੁਰ ਗਿਰਾ।ਪੰਚਾਂਮ੍ਰਿਤ ਤਯਾਰ ਬਹੁਕਰਾ॥੨੩॥ ਮੇਵੇ ਅਨਿਕ ਪ੍ਰਕਾਰ ਪਵਾਏ। ਨਿਜ ਦਾਸਨਿ ਤੇ ਲਿਯ ਉਠਿਵਾਏ।ਮੁਹਰ ਪੰਚ ਸੈ ਗਿਨਿ ਕੈ ਲੀਨਿ। ਜੋ ਗੁਰ ਕੇ ਹਿਤ ਸੰਚਨਿ ਕੀਨਿ ॥੨੪॥ ਪੁਨ ਉਠਿਵਾਇ ਪੁਸ਼ਾਕ ਨਵੀਨ।ਮੱਖਣਸ਼ਾਹੁ ਮਹਾਂਨ ਪ੍ਰਬੀਨ । ਸੁਭਟਨਿ ਭੀਰ ਸੰਗ ਲੈ ਚਲਜੋ। ਸਤਿਗੁਰ ਚਰਨ ਪ੍ਰੇਮ ਮਹਿੰ ਢਲਜੋ ॥ ੨੫ ॥ ਚਹਿਤ ਰਿਦੈ ਬਿਦਤਾਵਨਿ ਗੁਰ ਕੋ।ਜਿਨਹੁੰ ਮਨੋਰਥ ਭਾਖਜੋ ਉਰ ਕੋ। ਜੋ ਸੰਗਤਿ ਭੂਲੀ ਸਭਿ ਥਾਇੰ। ਕੋ ਕਿਸ ਕੋ ਕਿਸ ਲਾਗਹਿ ਪਾਇ ॥ ੨੬ ॥ ਜਾਨਿ ਜਾਨਿ ਸ਼੍ਰੀ ਨਾਨਕ ਗਾਦੀ । ਪੂਜਹਿੰ ਦੇਹਿੰ ਦਰਬ ਤੇ ਆਦੀ । ਗੁਰੂ ਨ ਨਿਸ਼ਚੈ ਕੀਨਸਿ ਕੋਇ।ਚਾਹਤਿ ਸਭਿ, ਇਕ ਪੂਰਨ ਹੋਇ[3] ॥੨੭॥ ਕੋਤਿਕ ਸਿੱਖਜ ਉਪਾਇਨ ਭਾਰੀ। ਅਰਪਨਿ ਕਾਰਨ ਗੁਰੂ ਅਗਾਰੀ। ਰਾਖੀ ਪਾਸ, ਨ ਦੀਨਸਿ ਕਾਂਹਿ।–ਪ੍ਰਗਟਹਿੰ ਭਖਿ ਦੈਹੈਂ ਗੁਰ ਪਾਹਿ–॥ ੨੮ ॥ ਇਸ

[1]ਦਰਸ਼ੀ। [2]ਛੇਤੀ। [3]ਰਾਤ। [4]ਸੂਰਜ ਉਦੇ ਹੋਣ ਤੋਂ ੪ ਘੜੀ ਪਹਿਲੇਂ ਦਾ ਸਮਾਂ। [5]ਭਾਵ, ਗੁਰੂ ਇੱਕੋ ਹੈਦੇ (ਪਰ ਉਹ ਹੋਵੇ ਜੇ) ਪੂਰਨ (ਗੁਰੂ ਹੋਵੇ)।

ਪੂਕਾਰ ਕਰਿ ਸੰਗਤਿ ਘਨੀ। ਉਤਰੀ ਹੁਤੀ ਜੁ ਸੰਸੈ ਸਨੀ।–ਗੁਰੂ ਬਕਾਲੇ ਮਹਿੰ ਪ੍ਰਗਟਾਵੈਂ–। ਇਸੀ ਥਾਕ ਪਰ ਮਤੀ ਟਿਕਾਵੈਂ ॥ ੨੯ ॥ ਸਿੱਖ ਸੈਂਕਰੇ ਬੀਚ ਬਕਾਲੇ। ਉਤਰੇ ਜਹਿੰ ਕਹਿੰ ਪ੍ਰੇਮ ਬਿਸਾਲੇ।ਕਰਤਿ ਪ੍ਰਤੀਛਨਿ–ਗੁਰੂ ਬਿਦਤਾਵੈਂ। ਦੇਹਿੰ ਉਪਾਇਨਿ ਦਰਸ਼ਨ ਪਾਵੈਂ–॥ ੩੦ ॥ ਸਿੱਖਨਿ ਪਰ ਹੋਵਨਿ ਉਪਕਾਰੀ। ਚਿਤਵਤਿ ਮੱਖਣ ਰਿਦੈ ਮਝਾਰੀ।ਗੁਰ ਘਰ ਸਨਮੁਖ ਗਮਨਨ ਜਾਇ। ਸਕਲ ਉਪਾਇਨ ਸੰਗ ਲਵਾਇ[1] ॥੩੧॥ ਸਿੱਖਨ ਬਹੁਤ ਅਰੁ ਅਏ ਮਸੰਦ। ਗਮਨਤਿ ਭਯੋ ਨਰਨਿ ਕਹੁ ਬ੍ਰਿੰਦ। ਆਪਸ ਮਹਿੰ ਬੋਲਤਿ ਬਹੁ ਰੀਤੀ। 'ਕਿਸ ਢਿਗ ਜਾਇ ਅਥਹਿ ਜੁਤਿ ਪ੍ਰੀਤੀ ॥ ੩੨ ॥ ਏਕ ਬਾਰ ਤੋ ਸਭਿ ਕੇ ਪਾਸ। ਜਾਇ ਜਾਇ ਕੀਨਸਿ ਅਰਦਾਸ। ਅਬਿ ਇਨ ਲੀਨਿ ਉਪਾਇਨ ਭਾਰੀ। ਜਿਸ ਕੋ ਅਰਪਹਿ ਪੂਜਿ ਅਗਾਰੀ'॥੩੩॥ ਨਿਜ ਨਿਜ ਦਿਸ਼ਿ ਸੁਧਿ ਤੁਰਤਿ ਪਠਾਈ। 'ਤਯਾਰੀ ਕਰਿ ਬੈਠਹੁ ਅਗੁਵਾਈ'। ਸਭਿ ਕੇ ਉਰ ਪ੍ਰਤੀਛਨਾ ਜਾਗੀ।–ਹਮ ਢਿਗ ਆਵਹਿਗੋ ਅਨੁਰਾਗੀ–॥ ੩੪ ॥ ਧੀਰਮੱਲਜ ਮਸਨੰਦ ਛਸਾਇ। ਬਡ ਉਪਧਾਨੁ ਧਰੋ ਮੰਗਵਾਇ। ਦਾਸ ਚਮਰ ਲੈ ਕੇ ਭਾ ਠਾਂਢੋ। ਸਰਬ ਭਾਂਤਿ ਜਿਸ ਔਸ਼ੁਰਜ ਬਾਢੋ ॥ ੩੫ ॥ ਨਿਜ ਨਿਜ ਸ਼ਕਤਿ ਅਪਰ ਸੋਢੀਨ। ਬਨਿ ਬਨਿ ਬੈਠਹਿ ਸੋਜ ਨਵੀਨ। ਕਰਹਿੰ ਬਿਛਾਵਨਿ ਕੇਰ ਛਸਾਵਨਿ।ਨਿਜ ਪਾਛੈ ਉਪਧਾਨੁ[2] ਧਰਾਵਨਿ ॥ ੩੬ ॥ ਅੱਗੂ ਮੇਵੜੇ ਹੁਇ ਸਵਧਾਨੇ। ਦ੍ਵਾਰ ਦਿਸ਼ਾ ਦ੍ਰਿਸ਼ਟੀ ਬੰਧਾਨੇ।ਸਭਿ ਗਾਦੀਕੇ ਢਿਗ ਨਰ ਜੋਈ।ਕਰੈਂ ਪ੍ਰਤੀਖਨ ਬੈਠੇਤੋਈ॥੩੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਸਮ ਰਾਸੇ 'ਸ਼੍ਰੀ ਗੁਰ ਭੋਗ ਬਰਾਬਰ ਭਿਰਤ ਹੋਵਨਿ' ਪ੍ਰਸੰਗ ਕਰਨੰ ਨਾਮ ਅਸ਼ਟਮੋ ਅੰਸੁ ॥ ੮॥

੯. [ਗੁਰੂ ਜੀ ਦਾ ਪ੍ਰਗਟ ਹੋਣਾ]।

ਦੋਹਰਾ ॥ ਸਾਗਰ ਪ੍ਰੇਮ ਨਿਮਗਨ ਹ੍ਵੈ ਮੱਖਣ ਰਿਦੈ ਅਨੰਦ। ਭੇਵ ਨ ਕਿਸੂ ਜਨਾਵਈ ਸੰਗ ਨਰਨਿ ਕੇ ਬ੍ਰਿੰਦ ॥ ੧ ॥ ਚੌਪਈ ॥ ਜਬਿ ਗੁਰੂ ਘਰ ਕੋ ਸਨਮੁਖ ਆਵਾ। ਦਾਸ ਹੁਤੋ ਮਾਤਾ ਪ੍ਰਤਿ ਗਾਵਾ। 'ਸਿਖ ਇਹ ਪੂਰਨ ਸ਼ਰਧਾਵਾਨ। ਆਯੋ ਚਲਿ ਕੈ ਦੂਰ ਮਹਾਨ[3] ॥੨॥ ਸਿਦਕ ਆਪ ਕੇ ਸੁਤ ਪਰ ਹੋਵਾ। ਪੂਰਬ ਆਇ ਪਤਾ ਕੁਛ ਜੋਵਾ। ਅਬਿ ਬਿਦਤਾਵਨਿ ਚਾਹਤਿ ਗੁਰ ਕੋ। ਸੰਸੈ ਦੂਰ ਕਿਯੋ ਇਨ ਉਰ ਕੋ ॥ ੩ ॥ ਪਰਸੋਂ ਹਮ ਬੈਠੇ ਗੁਰ

---

[1]ਲੈਕੇ। (ਅ) ਲਦਵਾਕੇ। [2]ਤਕੀਆ। [3]ਬਡੇ ਦੂਰ ਤੋਂ।

ਪਾਸ।ਇਸ ਸਿਖ ਕੀ ਰਾਤਿ ਕਰੀ ਪ੍ਰਕਾਸ।।ਸ਼ੀ ਗੁਰ ਨੇ ਤਬਿ ਬਾਕ ਬਖਾਨ।। –ਹਮ ਕੋ ਜੋ ਬਿਦਤਾਇ ਮਹਾਨ। ॥ ੪ ॥ ਤਿਹ ਦ੍ਰਗਾਹਿ ਮੈਂ ਹਇ ਮਖ ਕਾਰੋ–। ਉੱਚਾ ਸ੍ਰਾਪ[1] ਇਸ ਭੁਗੰਤਿ ਉਚਾਰੋ । ਇਸ ਬਚ ਕੀ ਸੁਧਿ ਸਿਖ ਕੋ ਨਾਹੀ।ਧਾਂਤੇ ਕਹੌਂ ਸ਼ਾਇ ਮੈਂ ਪਾਹੀ[2] ॥੫॥ ਇਗਾਰਹਿ ਰਾਜ ਪ੍ਰਥਮ ਸਧਿ* ਪਾਇ । ਤੌ ਸੁਸ਼ਾਨ ਕਰਿ ਲੇਤਿ ਉਪਾਇ।ਅਪਨਿ ਭਲੇ ਕੌ ਆਵਤਿ ਧਾਈ। ਅਸ ਨਹਿੰ ਬਨਹਿ ਬੁਰੋ ਹੁਇ ਜਾਈ ॥ ੬ ॥ ਇਸ ਪਰ ਕਰੌਂ ਸ ਇਹ ਉਪਕਾਰ । ਸੁਨਹਿ ਜਿ ਸੁਧਿ, ਕਰਿ ਲੇਹਿ ਬਿਚਾਰ[3] । ਅਸ ਮਨ ਠਾਨਿ ਸਮੁਖ ਤਿਸ ਗਇਉ।ਕਰਨੋ ਇਕਾਂਤ ਕਹਤਿ ਸਭਿ ਭਇਉ ॥ ੭ ॥ 'ਜੋ ਤੂੰ ਦਰਸ਼ ਕਰਨ ਹੀ ਜਾਇ । ਨਮੋ ਕਰਹੁ ਤੁਸ਼ਨਿ ਕਰਿ ਆਇ । ਜੋ ਚਾਹਤਿ ਹੈਂ ਗੁਰੁ ਬਿਦਤਾਵੌਂ । ਸਗਰੀ ਸੰਗਤਿ ਇਤੇ ਬੁਲਾਵੌਂ ॥੮॥ ਜਸੁ ਪਾਵਨ ਪਾਵਨਿ ਕੀ ਕਾਂਖਾ । ਗੁਰੁ ਬਿਦਤਾਵਹਿਂ ਸਭਿ ਮਹਿਂ ਭਾਖਾ । ਇਮ ਗੁਰੁ ਬਚ:–ਬਿਦਤਾਵਹਿ ਜੋਇ । ਮੁਖ ਦਰਗਾਹਿ ਸੁ ਕਾਰੋ ਹੋਇ–। ੯ ॥ ਨਿਜ ਮੁਖ ਤੇ ਪਰਸੌਂ ਅਸ ਭਾਖਨੋ । ਅਬਿ ਤੂੰ ਪ੍ਰਗਟ ਕਰਨਿ ਅਭਿਲਾਖਨੋ। ਇਸ ਬਚ ਕੋ ਕਰਿ ਲੇਹੁ ਉਪਾਇ । ਨਤੁ ਕਰਿ ਬਿਨੈ ਲੇਹੁ ਬਖਸ਼ਾਇ' ॥ ੧੦ ॥ ਸੁਨਿ ਕੈ ਮੱਖਨ ਰਿਦੈ ਬਿਚਾਰਾ ।–ਹੋਇ ਸਫਲ ਜੌ ਗੁਰੂ ਉਚਾਰਾ। ਪ੍ਰਗਟ ਕਰਨੋ ਚਾਹਤਿ ਮੈਂ ਇਨ ਕੋ । ਦਰਸੈ ਭਲਾ ਹੋਇ ਜਿਨਿ ਕਿਨ ਕੋ ॥ ੧੧ ॥ ਇਹ ਬਹੁਤਨਿ ਕੋ ਅਤਿ ਕੱਲਜਾਨਾ । ਇਕ ਅਨਿਸ਼ਟ ਮੁਝ ਕੋ[4] ਇਮ ਜਾਨਾ।ਧਾਂਤੇ ਮੈਂ ਹੋਵੌਂ ਉਪਕਾਰੀ।ਸਫਲ ਭਿ ਕਰੌਂ ਜੁ ਗੁਰੂ ਉਚਾਰੀ –॥ ੧੨ ॥ ਪੂਰਬ ਗਯੋ ਨਾਨਕੀ ਭੀਰ । ਬਰਜਿ ਸੰਗ ਤੇ ਸਗਰੀ ਭੀਰ । ਕੁਛ ਧਨੁ ਧਰਿ ਕੈ ਮਸਤਕ ਟੇਕਾ । ਬੈਠੀ ਮਾਤਾ ਸਹਿਤ ਬਿਬੇਕਾ ॥੧੩॥ ਸਾਦਰ ਸਿਖ ਕੋ ਬਾਕ ਸੁਨਾਏ।ਬਹਰ ਉਠਨੋ ਮੱਖਣ ਤਿਸ ਥਾਏਂ।ਸਤਿਗੁਰ ਕੋ ਲੰਗਰ ਜਿਸ ਘਰ ਮੈਂ । ਤਹਿਂ ਤੇ ਲੈ ਕਾਰਸ ਨਿਜ ਕਰ ਮੈਂ ॥ ੧੪ ॥ ਅਪਨੇ ਮੁਖ ਪਰ ਸਰਬ ਲਗਾਈ । ਗਯੋ ਗੁਰੂ ਢਿਗ ਸ਼ਰਧ ਬਧਾਈ।ਦ੍ਵਾਰੇ ਅੰਦਰ ਜਬਿ ਪ੍ਰਵਿਸ਼ਾਯੋ । ਪਾਤਸ਼ਾਹ ਨਵਮੇ ਦਰਸਾਯੋ[5] ॥੧੫॥ ਪੰਚਾਮ੍ਰਿਤ ਜਿਹ ਕਰਨੋ ਅਗਾਰੇ । ਅਪਰ ਉਪਾਇਨ ਲੀਨਿ ਸੰਗਾਰੇ । ਜਾਇ ਨਮਹਿ ਕੀਨਸਿ ਗੁਰ ਭਾਂਈ । ਧਰਨੋ ਤਿਹਾਵਲ ਕਰਿ ਅਗਵਾਈ ॥ ੧੬ ॥ ਪੁਨ

[1]ਕਠਨ ਸਰਾਪ । [2](ਸਿੱਖ ਦੇ) ਪਾਸ ਜਾਣ ਉਸਨੂੰ ਦੱਸਦਿਆਂ । [3]ਇਕ ਮੇਰੇ ਲਈ ਦੁੱਖ ਹੈ। [4]ਨੌਵੇਂ ਪਾਤਸ਼ਾਹ ਦਾ ਦਰਸ਼ਨ ਕੀਤਾ । *ਪਾ:–ਸੁਖ ।

ਦੀਨਾਰ ਭੇਟ ਧਰਿ ਦੀਨਸਿ। ਪੋਸ਼ਿਸ਼ ਰੁਚਿਰ ਦਿਖਾਵਨਿ ਕੀਨਸਿ।ਬਿਨੈ ਸਹਿਤ ਗੁਰ ਸੋਂ ਕਹਿ ਬਾਨੀ। 'ਹੇ ਧੀਰਨ ਮਹਿੰ ਧੀਰ ਮਹਾਨੀ! ॥ ੧੭ ॥ ਅਬਿ ਕਰੁਨਾ ਕਰਿ ਪੋਸ਼ਿਸ਼ ਪਾਇ। ਬੈਠੋ ਸਭਾ ਹੋਹੁ ਪ੍ਰਗਟਾਇ।ਸਿੱਖਨਿ ਕੌ ਕੱਲ੍ਯਾਨ ਬਿਚਾਰਹ। ਸਾਗਰ ਸੰਸੈ ਪਾਰ ਉਤਾਰਹੁ ॥ ੧੮ ॥ ਸਗਰੀ ਸੰਗਤਿ ਝੂਲੀ ਫਿਰੈ। ਨਹੀਂ ਕਿਸੂ ਪਰ ਨਿਸ਼ਚਾ ਕਰੈ। ਮਹਿਮਾ ਤੁਮ ਨਹਿੰ ਸਕਹਿੰ ਪਛਾਨਿ। ਛਪੇ ਆਪ ਹੋ ਹੈ ਗੁਨਖਾਨਿ ! ॥ ੧੯ ॥ ਸਭਿ ਸੰਗਤਿ ਕੌ ਦਰਸ਼ਨ ਦੀਜਹਿ। ਅਪਨੋ ਆਪ ਜਨਾਵਨਿ ਕੀਜਹਿ'। ਮੱਖਣ ਦਿਖਿ ਮੁਖ ਗੁਰੂ ਉਚਰਜੋ। 'ਪ੍ਰਗਟ ਕਰਨਿ ਤੇ ਨਹਿੰ ਤੂ ਟਰਜੋ ॥ ੨੦ ॥ ਕਰਜੋ ਅਕਰਨ ਅਪਨਿ ਮੁਖ ਕਾਰਾ। ਲੋਕਨਿ ਲੱਜਾ* ਸਕਲ ਨਿਵਾਰਾ। ਗੁਰੂ ਬਾਕ ਕੌ ਭਾਰੀ ਭਾਰ । ਮੁਖ ਕਾਰੋ ਕਰਿ ਲੀਨਿ ਉਤਾਰ ॥ ੨੧ ॥ ਗੁਰੁਤਾ ਪੋਟ ਉਠਾਵਨਿ ਪੀਨ। ਸੋ ਹਮਰੇ ਮਹਿੰ ਅਰਪਨਿ ਕੀਨਿ। ਸ਼੍ਰੀ ਨਾਨਕ ਕੀ ਗਾਦੀ ਇਹੈ। ਚਾਰਹੁੰ ਦਿਸ਼ਾ ਨਮਤਿ ਜਿਸ ਅਹੈ[1] ॥ ੨੨ ॥ ਸਿੰਧ ਮੇਖਲਾ ਅਵਨੀ ਜਿਤੀ। ਸਤਿਗੁਰੁ ਮਹਿਮਾ ਜਾਨਹਿ ਤਿਤੀ। ਮੇਰੁ ਆਦਿਕ ਜਿਤਿਕ ਪਹਾਰਾ। ਜਹਾਂ ਕਹਾਂ ਸਿੱਖੀ ਬਿਸਥਾਰਾ ॥ ੨੩ ॥ ਸਾਗਰ ਬਿਖੈ ਦੀਪ ਹੈਂ ਜੇਈ। ਸਤਿਗੁਰੁ ਘਰ ਕੇ ਪੂਜਕ ਤੇਈ। ਜਿਤਿਕ ਜੀਵ ਨਵਖੰਡਨਿ ਮਾਂਹੀ। ਅਰਪਹਿੰ ਭੇਟ ਗੁਰੂ ਪਗ ਪਾਹੀ ॥ ੨੪ ॥ ਹੋਨਿ ਸਹਾਇਕ ਸਭਿਹਿਨਿ ਕੇਰ। ਯਾਂਤੇ ਪੋਟ ਪੀਨ[2] ਕੂੰ ਹੇਰਿ। ਕਰਹਿੰ ਅਸੁਧਾ ਸੋਢੀ ਸਾਰੇ। ਪਿਖਹਿੰ ਪਰਸਪਰ ਹੈ ਰਿਸਵਾਰੇ ॥ ੨੫ ॥ ਨਿਜ ਨਿਜ ਪੂਜਾ ਚਹਿੰ ਕਰਿਵਾਈ। ਕਰਹਿੰ ਆਪਨੀ ਅਧਿਕ ਬਡਾਈ। ਠਾਨਹਿੰ ਦ੍ਵੈਖ ਅਨੇਕ ਪ੍ਰਕਾਰਾ। ਸ਼ਸਤ੍ਰਾਦਿਕ ਲੈ ਕਰਹਿੰ ਪ੍ਰਹਾਰਾ ॥ ੨੬ ॥ ਗੁਰ ਕੇ ਬੈਸ ਬਿਖੈ ਜਨਮਾਏ। ਆਪਸ ਮਹਿੰ ਮਤਸਰ ਤਪਤਾਏ। ਕਰਜੋ ਖੁਵਾਵਨਿ ਸਬਿਖ† ਅਹਾਰਾ[3]। ਯਾਂਤੇ ਗੁਰਤਾ ਪੋਟ ਉਦਾਰਾ[4] ॥੨੭॥ ਜੁਰਕ ਬਿਰੋਧੀ ਗੁਰੁ ਘਰ ਕੇਰੇ। ਆਪਨੋ ਜ਼ੋਰ ਜਨਾਇੰ ਬਡੇਰੇ। ਕਰਾਮਾਤ ਚਾਹਤਿ ਹੈਂ ਦੇਖਾ। ਕੌ ਦਿਖਰਾਵਹਿ ਬੁੱਧਿ ਬਿਸ਼ੇਖਾ ॥ ੨੮ ॥ ਨਟ ਕੀ ਭਾਂਤਿ ਆਪ ਦਿਖਰਾਵਹਿੰ। ਹਰਿ ਦਰਗਹਿ ਕੜਾ ਮੁਖ ਦਿਖਰਾਵਹਿੰ। ਨਹਿੰ ਸੰਤਨ ਮੈਂ ਐਸੀ ਬਾਂਤਿ। ਜਿਨ ਕੇ ਸਦਾ ਬਸਤਿ ਚਿਤ ਸ਼ਾਂਤਿ ॥ ੨੯ ॥ ਗੁਰਤਾ ਪੋਟ

[1]ਜਿਨ੍ਹਾਂ ਦੇ ਹਨ ਜਿਸਨੂੰ। [2]ਪੀਣ ਭਾਰੀ ਹੈ। [3]ਜ਼ਹਿਰ ਵਾਲਾ ਖਾਣਾ (ਜੋ ਇਕ ਦੂਜੇ ਨੂੰ ਮਾਰਨ ਲਈ) ਖੁਵਾਇਆ ਨੇ। [4]ਭਾਰ। *ਪਾਃ—ਲੋਕ ਲਾਜ—ਕੁਲ ਲਾਜ। †ਪਾਃ—ਸੁਬਕ।

ਇਸੀ ਤੇ ਭਾਰੀ।ਬਡ ਸਮਰਥ ਜੁਤਿ ਸਕਿਯ[1] ਸਹਾਰੀ। ਪ੍ਰਗਟਹਿੰ ਤੌ ਤੁਝ ਕੋ ਕਜਾ ਹੋਇ[2]। ਪੂਰ ਮਨੋਰਥ ਭੁਯੋ ਸੁ ਜੋਇ ॥ ੩੦ ॥ ਦਰਸ਼ਨ ਕਰੇ ਉਪਾਇਨ ਦੀਨਿ । ਸਿਖੀ ਕੋ ਨਿਰਬਾਹਿਨ ਕੀਨਿ।ਉਰ ਅਪਨੇ ਕੱਲਜਾਨ ਬਿਚਾਰ।ਗਮਨਹੁੰ ਅਪਨੇ ਦੇਸ਼ ਮਝਾਰ' ॥੩੧॥ ਸੁਨਿ ਮੱਖਣ ਦੈ ਹਾਥਨਿ ਬੰਦਿ।ਸਹਿਤ ਨੰਮ੍ਰਤਾ ਇਨੈ ਬਿਲੰਦਾ ਸੰਗਤਿ ਸਗਰੀ ਹਿਤ ਉਪਕਾਰੀ[3]। ਮਧੁਰ ਸੁਲੱਛਨ ਗਿਰਾ ਉਚਾਰੀ[4] ॥ ੩੨ ॥ 'ਸ਼੍ਰੀ ਹਰਿ ਕ੍ਰਿਸ਼ਨ ਬਾਕ ਕੋ ਧਰਿ ਕੈ।ਇਸ ਥਲ ਹੀ ਪਰ ਨਿਸ਼ਚਾ ਕਰਿ ਕੈ।ਆਵਹਿੰ ਸਿੱਖ ਉਪਾਇਨ ਦੇਹਿੰ । ਰਹਤਿ ਰਿਦੈ ਮਹਿੰ ਮਹਦ ਸਨੇਹਿ ॥ ੩੩ ॥ ਕਰਹਿ ਕਾਮਨਾ ਤਿਨ ਤੇ[5] ਕੋਈ । ਰਿਦਾ ਸ਼ੁੱਧ ਜੇ, ਲਹੈ ਨ ਸੋਈ । ਤਰਕ ਕਰਹਿੰ ਅਪਨੇ ਮਨ ਮਾਂਹੀ । ਸ਼ਰਧਾ ਸੁਖਦ ਧਰਹਿੰ ਤਬਿ ਨਾਂਹੀ ॥ ੩੪ ॥ ਮਹਿਮਾ ਸਿੱਖੀ ਕੀ ਹੁਇ ਹੋਰੀ । ਸਭਿ ਸਿਰਮੌਰ ਬਡੀ ਬਛ ਗੌਰੀ[6] । ਇਸ ਕੋ ਆਪ ਬਧਾਵਨਿ ਕਰੀਏ । ਧਾਂਤੇ ਖਿਦਤਨਿ ਕੇ ਅਨੁਸਰੀਏ[7] ॥ ੩੫ ॥ ਜੇ ਕਰਿ ਕਹਹੁੰ ਰਹੈਂ ਇਸ ਰੀਤਿ।ਕਰਹਿੰ ਕਾਮਨਾ ਪੂਰਨ ਚੀਤ। ਤਹਿੰ ਭੀ ਸਿਖੀ ਹਿਤ ਨਿਰਬਾਹ । ਥਾਂਛਾ ਪੂਰਨ ਕਰਹੁ ਉਮਾਹ ॥੩੬॥ਇਹ ਭੀ ਸਿੱਖਨਿ ਕੀ ਅਭਿਲਾਖਾ । ਸਭਿਨਿ ਮਨੋਰਥ ਧਾਮੈਂ ਰਾਖਾ । ਅਪਰ ਕਾਮਨਾ ਪੂਰਹੁ ਜੈਸੇ । ਹਰਖਤਿ ਕਰਹੁ ਸਿੱਖਨ ਗਨ ਤੈਸੇ[8] ॥੩੭॥ ਸ਼੍ਰੀ ਹਰਿਕ੍ਰਿਸ਼ਨ ਬਾਕ ਸਤਿ ਕਰੀਅਹਿ । ਬੈਠਿ ਸਭਾ ਮਹਿੰ ਦਰਸ ਦਿਖਰੀਅਹਿ । ਬਿਦਤਹੁ ਜਗਤ ਬਿਖੈ ਇਸ ਭਾਂਤੀ । ਜਥਾ ਚੰਦ੍ਰਮਾ ਪੂਰਨ ਰਾਤੀ[9]॥੩੮॥ ਸਿੱਖਨਿ ਕੋ ਕਰਿਬੇ ਕੱਲਜਾਨ । ਚਹੁੰਦਿਸ਼ ਮਹਿੰ ਜਿਤ ਕਿਤ ਬ੍ਰਿਤ ਜਾਨ[10] ।

---

[1]ਸਕਦਾ ਹੈ । [2]ਤੈਨੂੰ (ਹੋਰ) ਕੀਹ (ਲਾਭ) ਹੋਵੇਗਾ । [3]ਸਾਰੀ ਸੰਗਤਿ ਦੇ ਉਪਕਾਰ ਲਈ । [4]ਮਿੱਠੀ ਤੇ ਸ਼੍ਰੇਸ਼ਟ ਲੱਛਣਾਂ ਵਾਲੀ ਬਾਣੀ (ਮੱਖਣ ਨੇ) ਉਚਾਰੀ । (ਅ) ਦੂਹਾਂ ਸ਼ੱਤਰਾਂ ਦਾ ਅਰਥ ਇਉਂ ਵੀ ਲੱਗਦਾ ਹੈ:—ਗੁਰੂ ਹਰਿਕ੍ਰਿਸ਼ਨ ਜੀ ਨੇ ਮਿੱਠੀ ਤੇ ਸ਼੍ਰੇਸ਼ਟ ਲੱਛਣਾਂ ਵਾਲੀ ਬਾਣੀ ਸਾਰੀ ਸੰਗਤਿ ਦੇ ਉਪਕਾਰ ਲਈ ਉਚਾਰੀ ਸੀ। [5]ਭਾਵ ਹੋਰ ਸੇਵੀਆਂ ਤੋਂ । [6]ਭਾਰੀ । [7]ਪ੍ਰਗਟ ਹੋਣ (ਦੇ ਖਿਆਲ) ਨਾਲ ਅਨਕਲਤਾ ਕਰੋ । [8]ਭਾਵ ਕਿ ਅਸੀਂ ਇਸੇ ਤਰ੍ਹਾਂ (ਛਿਪੇ) ਰਹੀਏ (ਤੇ ਸਿੱਖਾਂ ਦੇ) ਦਿੱਤ ਦੀਆਂ ਕਾਮਨਾ ਪੂਰਨ ਕਰੀ ਚਲਾਂਗੇ ਤਦ–(ਅਗੇ ਦਲੀਲ ਦੱਸੇ ਹਨ) ਇਹ ਭੀ ਸਿਖਾਂ ਦੇ ਦਿੱਤ ਦੀ ਕਾਮਨਾ ਹੈ (ਕਿ ਪ੍ਰਗਟ ਹੋਵੇ) ਸੋ ਪੂਰੀ ਕਰੋ । [9]ਪੂਰਨਮਾ ਦੀ ਰਾਤ ਦੇ ਚੰਦ ਵਾਂਙੂ । [10]ਭਾਵ, ਜੋ (ਸਿਖ) ਚਹੁੰਦਿਸ਼ਾਂ ਵਿਚ ਵੇਲੇ ਹੋਏ ਹਨ । [ਸੰਸਾ, ਵ੍ਰਿ=ਘੁੰਮਣਾ] ।

ਅਜਰਜਰਨ ਗਨਦਸ਼ਟਨਿ ਮਾਂਹੀ। ਨਹੀਂ ਜਨਾਵਨਿ ਸ਼ਕਤਿ ਤਹਾਂਹੀ[*] ॥੩੯॥ਹਰਖ ਸ਼ੋਕ ਮਾਨ ਰ ਅਪਮਾਨ।ਸੁਖ ਦੁਖ ਮਹਿੰ ਚਿਤ ਥਿਤੀ ਸਮਾਨ। ਇੱਤਯਾਦਿਕ ਜੋ ਗਰਵੋ ਭਾਰ । ਤਮ ਉਰ ਪਰ ਜਿਮ ਫੂਲ ਕਿ ਹਾਰ[੨] ॥ ੪੦॥ ਇਸੀ ਭਾਰ ਕੋ ਸੰਕਟ ਪਾਇ । ਸ਼ੁੱਭ ਤੁਮਾਰਨਿ ਸਿਰ ਦਬਿ ਜਾਇ। ਪੋਸ਼ਿਸ਼ ਪਹਿਰਹੁ ਆਪ ਨਵੀਨ । ਬੈਠਹੁ ਦੇਹੁ ਦਰਸ਼ ਦੁਖ ਹੀਨ[੩] ॥ ੪੧॥ਇਸ ਪ੍ਰਕਾਰ ਬਹੁ ਬਿਨੈ ਭਨੰਤ।ਚਹਿ ਸਭਿਸਿੱਖਨਨਿ ਗੁਰੁਦਿਖੰਤ। ਸ਼੍ਰੀ ਗੁਰੁ ਤੇਗ ਬਹਾਦਰ ਚੰਦ । ਸਦਾ ਮਗਨ ਜੋ ਬ੍ਰਹਮਾਨੰਦ ॥ ੪੨ ॥ –ਸੰਗਤਿ ਸਕਲ ਸਹਤਿ ਬਡ ਚਾਹ । ਜਿਸ ਮਹਿੰ ਮੁੱਖਨ ਸੁ ਮੱਖਣਸ਼ਾਹ । ਪੂਰਨ ਕਰਨੀ ਹੀ ਬਨਿ ਆਇ–। ਇਮ ਤਿਸ ਛਿਨ ਅਪਨੇ ਉਰ ਲਯਾਇ॥ ੪੩ ॥ ਮੁਸਕਾਵਤਿ ਬੋਲੇ ਗਨਖਾਨੀ । 'ਹੇ ਮੱਖਣ ! ਮਾਨੀ ਤੁਵ ਬਾਨੀ । ਦੂਰ ਦੇਸ਼ ਤੇ ਸ਼ਰਧਾ ਧਰਿਕੈ । ਆਯੋ ਮਾਰਗ ਸ਼ੁਮਤਾ ਕਰਿ ਕੈ ॥ ੪੪ ॥ ਬਿਨੈ ਨੰਮ੍ਰਤਾ ਸਹਤ ਉਪਾਇਨ । ਆਨਤਿ ਭਾ ਸਭਿਗੁਰ ਕੇ ਆਇਨ[੪]। ਕਹਯੋ ਜਿ ਤੇਰੋ ਅਬਿ ਨਹਿੰ ਕਰੈਂ।ਅਪਨੇ ਬਿਖੈ ਖੋਟਤਾ ਧਰੈਂ[੫]॥੪੫॥–ਮੈਂ ਸਿੱਖ ਮੰਦ ਚਾਹ ਜੋ ਮੰਦ[੬] । ਨਹਿੰ ਪੂਰੀ ਸਤਿਗੁਰ ਸੁਖਕੰਦ–। ਅਸ ਮਨ ਜਾਨਿ ਬਹੁਰ ਪਹੁਤਾਵੈਂ । ਚਿੰਤਾ ਬਸਿ ਕਲੇਸ਼ ਕੋ ਪਾਵੈਂ ॥ ੪੬ ॥ ਨਿਜ ਭਗਤਨਿ ਸੁਖ ਦੇਵਨਿ ਕਾਰਨਿ।ਸੰਸੈ ਅਪਦਾ ਮਹਦ ਬਿਦਾਰਨਿ।ਸ਼੍ਰੀ ਪ੍ਰਭੂ ਆਪ ਧਰਹਿ ਅਵਤਾਰਾ । ਨਿਜ ਦਾਸਨਿ ਕੇ ਮਨ ਅਨੁਸਾਰਾ ॥ ੪੭ ॥ ਮਹਦ ਕਰਮ ਕੋ ਕਰਹਿ ਬਨਾਇ[੭]।ਹਰਿ ਤੇ ਹਰਿਜਨ ਬਾਂਛਾ ਪਾਇ। ਤਿਮ ਸਤਿਗੁਰ ਕੇ ਘਰ ਮਹਿੰ ਅਹੈ । ਪੂਰਨ ਕਰਹਿੰ ਸਿੱਖ ਜੋ ਚਹੈ ॥ ੪੮॥ ਪ੍ਰੇਮ ਡੋਰ ਤੇ ਬੰਧਨਿ ਹੋਇ । ਕਿਰਤ ਕਰਹਿੰ ਜਿਮ ਬਾਂਛਹਿ ਸੋਇ[੮] । ਇਮ ਗੁਰੁ ਤੇਗ ਬਹਾਦਰ ਮਾਨੀ । ਅਤਿ ਅਨੰਦਤਾ ਮੱਖਣ ਠਾਨੀ ॥ ੪੯ ॥ ਗੁਰੁ ਆਗਯਾ ਲੈ ਮੱਖਨ ਸ਼ਾਹੁ । ਮੁਖ ਧੋਧੋ ਲੈ ਜਲ ਕਰ ਮਾਂਹੁ।ਗੁਰੁ ਗਿਰਾ ਅਰੁ

---

[੧]ਉਨ੍ਹਾਂ (ਦੁਸ਼ਟਾਂ) ਵਿਚ ਸ਼ਕਤੀ ਨੂੰ ਨਾ ਜਨਾਓਂਦਾ । [੨]ਇਹ ਭਾਰੇ ਭਾਰ ਤੁਹਾਡੀ ਛਾਤੀ ਤੇ ਫੁੱਲ ਦੇ ਹਾਰ ਵਾਂਙੂ ਹਨ । [੩]ਘਰ । [੪](ਤਾਂ ਭੀ) ਆਪਣੇ ਵਿਖੇ ਇਹ ਕਸਰ ਮੰਨੇਗਾ ਕਿ..... । [੫]ਮੈਂ (ਮੰਦ=) ਮਾੜੇ ਸਿਖ ਦੀ (ਮੰਦ=) ਸਧਾਰਣ ਇੱਛਾ । (ਅ) ਮੈਂ (ਮੰਦ=) ਮਾੜੇ ਸਿਖ ਦੀ ਜੋ ਚੰਗੀ ਇੱਛਾ ਸੀ..... । [ਜੋ ਮੰਦ=ਜੁ+ਅੰਦ=ਜੋ ਚੰਗੀ ਸੀ] । [੬](ਦਾਸਾਂ ਦੇ) ਭਾਰੀ ਕੰਮਾਂ ਨੂੰ (ਜਿਨ੍ਹਾਂ ਲਈ ਓਹ ਅਰਾਧਦੇ ਹਨ) ਸੌਖਾ ਦੇਂਦਾ ਹੈ । (ਇਸ ਤਰ੍ਹਾਂ) ..... ।

*ਪਾ:–ਜਲ ਮਹਿੰ ਰਹਠਿ ਭੀਜਬੋ ਠਾਂਹੀ ।

ਇੱਛਾ ਜੀ ਕੀ[1]। ਪੂਰਨ ਕੀਨਿ,ਮਾਨਿ ਮਨ ਨੀਕੀ ॥ ੫੦ ॥ ਨਿਜ ਹਾਥਨਿ ਮਹਿੰ ਥਸਤ੍ਰ ਜੁ ਧਾਰੇ। ਪਹਿਰਾਵਨਿ ਹਿਤ ਉਠਨੋ ਸੁਧਾਰੇ। ਜਾਮਾ ਸੁਖਮ ਚੀਰ ਜੁ ਚਾਰੁ। ਗਰ ਮਹਿੰ ਪਾਯੋ ਗੁਰੂ ਉਦਾਰ ॥੫੧॥ ਸੁੰਦਰ ਦੀਰਘ ਬਰ ਦਸਤਾਰ । ਸਿਰ ਪਰ ਬੇਧਨਿ ਕੀਨਿ ਸੁਧਾਰਿ। ਉਪਰ ਮਹਦ ਚਾਦਰਾ ਲੀਨਿ। ਸਿੱਖ ਕਾਮਨਾ ਪੂਰਨ ਕੀਨਿ ॥ ੫੨ ॥ ਵਹਿਰ ਸਥੰਛਲ[2] ਹੁਤੋ ਬਿਲੰਦ।ਤਹਾਂ ਆਇ ਬੈਠੇ ਸੁਖਕੰਦ।ਤਿਹ ਛਿਨ ਮੱਖਣ ਚਢਨੋ ਅਟਾਰੀ। ਸਭਿ ਸੰਗਤਿ ਸੋਂ ਉਚ ਉਚਾਰੀ ॥ ੫੩ ॥ 'ਭੁਲੀਏ ਸੰਗਤਿ ! ਸੁਨਹੁ ਸੁ ਕਾਨ । ਸਤਿਗੁਰੁ ਲੱਧਾ ਮਹਦ ਮਹਾਨ । ਸੰਸੈ ਭਰਮ ਰਿਦੈ ਕੋ ਤਜਿ ਕੈ। ਜਨਮ ਸੁਧਾਰਹੁ ਸ਼੍ਰੀ ਗੁਰੁ ਭਜਿ ਕੈ' ॥ ੫੪ ॥ ਮਨ ਉਤਸਾਹੁ ਬਧਨੋ ਜਿਸ ਕੇਰੋ । ਰਹਨੋ ਨ ਗਯੋ ਕਹਨੋ ਤਿਸ ਬੇਰੋ। ਉਮਗਿ ਉਮਗਿ ਕੈ ਅਧਿਕ ਪੁਕਾਰੇ।ਹੁਇ ਅਨੰਦ ਅਤਿ, ਸਿੱਖਨ ਹਕਾਰੇ ॥੫੫॥ ਚਹੁੰਦਿਸ਼ਿ ਮਹਿੰ ਮੁਖ ਕਰਿ ਕਰਿ ਕਹੈ।'ਭੁਲੀ ਸੰਗਤਿ!ਗੁਰੁ ਇਹ ਅਹੈ'।ਜਹਿੰ ਲੌ ਸੁਨਨੋ ਬਾਕ ਤਿਸ ਕੇਰਾ। ਆਵਹਿੰ ਧਾਵਹਿੰ ਬਿਸਮ ਘਨੇਰਾ ॥ ੫੬ ॥ ਪਸਰੀ ਬਾਤ ਸਰਬ ਹੀ ਗ੍ਰਾਮੂ।ਸੁਨਿ ਸੁਨਿ ਸਿੱਖਨ ਆਇਂ ਭਜਿਕਾਮੂ।ਉਤਰਿਆਪ ਪੁਨ ਸਤਿਗੁਰੁ ਪਾਸ। ਖਰੋ ਤਿਹਾਵਲ ਕਿਯ ਅਰਦਾਸ ॥ ੫੭ ॥ ਆਇ ਸਭਾ ਜਬਿ ਪੂਰਨ ਹੋਈ। ਦਰਸਹਿ ਜਿਤ ਕਿਤ ਮਹਿੰ ਸਭਿ ਕੋਈ। ਸਭਿ ਮਹਿੰ ਮੱਖਣ ਸ਼ਾਹ ਸੁਨਾਇ। 'ਸ਼੍ਰੀ ਹਰਿਕ੍ਰਿਸ਼ਨ ਬਾਕ ਜੋ ਗਾਇ ॥੫੮॥–ਬਾਬਾ ਅਹੈ ਬਕਾਲੇ ਮਾਂਹਿ–।ਭਯੋ ਸਾਚ ਸੋ ਹੈ ਗੁਰੁ ਯਾਹਿ। ਪਤਾ ਜਹਾਜ ਬਤਾਵਨਿ ਕੀਨਿ।ਅੰਤਰ ਕੀ ਗਤਿ ਸਭਿ ਲਖਿ ਲੀਨਿ ॥੫੯॥ਸ਼੍ਰੀ ਹਰਿਕ੍ਰਿਸ਼ਨ ਪਿਤਾਮਹਿ[3] ਏਹੁ। ਬਾਬਾ ਕਹਨਿ ਪਤਾ ਇਨ ਦੇਹੁ[4] । ਇਤ ਉਤ ਭਰਮਹੁ ਨਹਿੰ ਤਜਿ ਗੁਰ ਕੋ। ਪੂਰਹੁ ਦਰਸ ਮਨੋਰਥ ਉਰਕੋ ॥ ੬੦ ॥ ਆਵਨਿ ਸਫਲੋ ਭਯੋ ਤੁਮਾਰਾ। ਪੂਜਹੁ ਸਤਿਗੁਰੁ ਪੈਰ ਉਦਾਰਾ'। ਜਿਸ ਪ੍ਰਕਾਰ ਪਰਖੇ ਸਭਿ ਥਾਂਈ। ਮੱਖਣ ਸਭਿ ਕੋ ਸੁਨਤਿ ਸੁਨਾਈ ॥ ੬੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਿਵਾਕਰਿ ਹਾਸੇ 'ਸ਼੍ਰੀ ਗੁਰ ਤੇਗ ਬਹਾਦਰ' ਪ੍ਰਸੰਗ ਕਥਨੰ ਨਾਮ ਨਵਮੋ ਅੰਸੁ ॥ ੯ ॥

੧੦. [ਸੇਢੀਆਂ ਦੀ ਦੀਰਖਾ]।

ਦੋਹਰਾ ॥ ਸੰਗਤਿ ਸਭਿ ਇਕ ਬਾਰ ਹੀ ਦੌਰਿ ਦੌਰਿ ਨਰ ਆਇ। ਦੀਰਘ

[1]ਗੁਰ ਵਾਕ (ਕਿ ਪ੍ਰਗਟਾਉਣ ਵਾਲੇ ਦਾ ਮੂੰਹ ਕਾਲਾ ਕਰਾਂਗੇ) ਅਤੇ ਆਪਣੇ ਜੀ ਦੀ ਇੱਛਾ (ਕਿ ਗੁਰੂ ਜੀ ਨੂੰ ਪ੍ਰਗਟਾ ਦੇਣਾ ਹੈ)। [2]ਬੜਾ । [3]ਬਾਬਾ । [4]'ਬਾਬਾ' ਕਹਿਕੇ ਇਨ੍ਹਾਂ ਦਾ ਹੀ ਪਤਾ ਦਿੱਤਾ ਸੀ (ਗੁਰੂ ਹਰਿਕ੍ਰਿਸ਼ਨ ਜੀ ਨੇ)।

ਦਰਸ਼ਨ[1] ਸਤਿਗੁਰੂ ਦੈ ਹੈਂ ਦਰਸ ਦਿਖਾਇ ॥੨॥ ਚੌਪਈ॥ ਬਸਤ੍ਰ ਬਹੁਤ ਜਿਨ ਮੋਲ ਉਦਾਰੇ। ਧਰੀ ਅਛ੍ਰਵੀ[2] ਗੁਰੂ ਅਗਾਰੇ। ਦੇਖਿ ਦੇਖਿ ਸਿਖ ਚੌਪ ਕਰੰਤੇ। ਆਨਿ ਉਪਾਇਨ ਨਿਜ ਅਰਪੰਤੇ ॥ ੨ ॥ ਪੰਚਾਮ੍ਰਿਤ ਕੋ ਲਜਾਇ ਕਰਾਇ। ਕੋ ਅਰਪਤਿ ਹੈ ਬਸਤ੍ਰ ਸੁਹਾਇ। ਕਿਤਿਕ ਰਸਭਪਣ ਲਜਾਇ ਚਢਾਵਹਿਂ। ਪਛ੍ਮੰਬਰ ਕੈ ਲੈ ਅਰਪਾਵਹਿਂ ॥ ੩ ॥ ਭਈ ਭੀਰ ਬਹੁ ਨਰ ਕੀ ਆਇ।ਬੰਦਨ ਕਰਹਿਂ ਬਦਨ ਦਰਸਾਇ। 'ਜੈ ਸਤਿਗੁਰੂ ਜੈ ਸਤਿਗੁਰ ਕੇਰੀ। ਸਭਿ ਤੇ ਮਹਿਮਾ ਅਧਿਕ ਬਡੇਰੀ ॥ ੪ ॥ ਸ਼੍ਰੀ ਨਾਨਕ ਕੀ ਜੋਤਿ ਉਦਾਰਾ। ਅਬਿ ਤਿਸ ਕੇ ਤੁਮ ਅਹੋ ਅਧਾਰ॥ਸਿੱਖਨਨਿ ਸਕਲ ਕਾਮਨਾ ਜੋਈ। ਤਿਨ ਕੇ ਨਿਰਬਾਹਕ ਤੁਮ ਹੋਈ ॥ ੫ ॥ ਦੂਰੇ ਰਹੇ ਨਹਿਂ ਦਰਸ ਦਿਖਾਵਾ। ਕਿਮ ਛਪਿ ਸਕਹਿ ਭਾਨੁ ਉਦਤਾਵਾ। ਕਰਹੁ ਉਧਾਰਨਿ ਸਿੱਖਨਨਿ ਕਰਨਿ। ਲਹੈਂ ਅਨੰਦ ਦਰਸ ਤੁਮ ਹੇਰਨਿ' ॥ ੬ ॥ ਇਮ ਕਹਿ ਕਹਿ ਬਹੁ ਭੇਟ ਚਢਾਵਹਿਂ। ਬਿਨੈ ਕਾਮਨਾ ਸਹਿਤ ਸੁਨਾਵਹਿਂ। ਕੋਇਕ ਸਿੱਖ ਕਹੈ ਤਿਨ ਮਾਂਹੀ। ਜਿਨ ਕੇ ਰਿਦੇ ਅਛ੍ਰਧਾ ਨਾਂਹੀ ॥ ੭ ॥ 'ਕਰਮ ਅਨਿੰਦਤ ਸਭਿ ਇਨ ਕੇਰੇ। ਮਹਾਂ ਭਾਗ ਸੰਤੋਖ ਘਨੇਰੇ। ਸਮ ਦਮ ਸ਼ਾਂਤੀ ਮਧੁਰ ਬਚੈਨਾ। ਨਿਜ ਸਰੂਪ ਮਹਿਂ ਸਦਾ ਪ੍ਰਸੈਨਾ ॥ ੮ ॥ ਸਹਿਨ ਸ਼ੀਲ, ਮਨ ਰਾਗ ਨ ਦ੍ਵੈਸ਼। ਸਦਾ ਜਿਤਿੰਦ੍ਰੈ, ਛੁਹ ਨ ਕਲੇਸ਼। ਗੁਰਤਾ ਉਚਿਤ ਜਿਤਿਕ ਬਡਿਆਈ।ਇਨ ਮਹਿਂ ਸਭਿ ਪਈਅਤਿ ਭਲਿ-ਆਈ ॥ ੯ ॥ ਇਕ ਸੁਭਾਵ ਇਨ ਧਾਰਨਿ ਮੌਨ। ਢਾਂਡੋ ਗਯੋ ਸਮੀਪ ਨ ਕੌਨ। ਭੇਦ ਨ ਪਾਇ ਸਕਯੋ ਇਨ ਕੋਇ। ਉਦਾਸੀਨ ਸਭਿ ਤੇ ਨਿਤ ਜੋਇ ॥ ੧੦ ॥ ਇਨ ਕੋ ਪਿਤਾ ਬਲੀ ਭੁਜ ਭਾਰੀ। ਜਿਨ ਸਮਾਨ ਨਹਿ ਅਪਰ ਅਕਾਰੀ[3]। ਸੁੰਦਰ ਸ਼ੁਭ ਸਰਬੰਗ ਬਿਲੰਦ। ਮਹਿਦ ਜੁੱਧ ਜੇਤਾ ਰਿਪੁ ਬ੍ਰਿੰਦ ॥੧੧॥ ਸ਼੍ਰੀ ਗੁਰ ਹਰਿਗੁਵਿੰਦ ਸੁਖਕੰਦ। ਤਿਨ ਕੇ ਸੁਤ ਗੁਨ ਧਰਹਿਂ ਅਨੰਦ[4]। ਦੀਰਘ ਦਰਸ਼ਨ ਬਦਨ ਸੁਹਾਵਾ।ਦੀਹ ਸਮੱਸ਼ ਸਰਲ[5] ਬਨਾਵਾ ॥ ੧੨ ॥ ਛਪੈ ਰਹੋ ਨਹਿ ਆਪ ਜਨਾਯੋ। ਭੇਦ ਨਹੀ ਕਿਨਹੂੰ ਸਿਖ ਪਾਯੋ। ਸਿਖ ਸ਼ਰਧਾ ਹਿਤ ਪਤਾ ਬਤਾਵਾ। ਸਾਗਰ ਬਿਖੈ ਜਹਾਜ ਲੰਘਾਵਾ ॥ ੧੩ ॥ ਢਾਂਡੇ ਜ਼ਾਹਰ ਭਏ ਜਹਾਨ। ਕਰਹਿਂ ਅਨਿਕ ਸਿੱਖਨਿ

[1]ਭਾਵ ਲੰਮੇ ਸਰੀਰ ਵਾਲੇ। [2]ਮੋਹਰਾਂ। [3]ਸਰੀਰ ਵਾਲਾ। [4]ਭਾਵ ਸ਼੍ਰੀ ਗੁਰੂ ਹਰਿਗੋਬਿੰਦ ਜੀ ਵਾਙ। [5]ਦਾੜ੍ਹਾ ਭਾਰੀ ਤੇ ਲੰਮਾ।

ਕੱਲਜਾਨ'। ਇਸ ਪ੍ਰਕਾਰ ਸੰਗਤਿ ਦਰਸੰਤੀ। ਅਨਿਕ ਭਾਂਤਿ ਬਸਤ੍ਰਨਿ ਅਰਪੰਤੀ ॥੧੪॥ ਚਹੁੰਦਿਸ਼ਿ ਭੀਰ ਭਈ ਬਹੁ ਆਇ। ਬੈਦਹਿ ਪਾਇਨਿ ਸੀਸ ਟਿਕਾਇ। ਮੱਖਣ ਦੋਇ ਚਮਰ ਜੋ ਲਜਾਵਾ। ਦੁਹਿਦਿਸ਼ਿ ਮਹਿੰ ਝੁਕ ਰੀਤਿ ਝੁਲਾਵਾ॥ ੧੫॥ ਸਿੱਖਨਿ ਸਾਥ ਬਾਰਤਾਲਾਪ। ਸਤਿਗੁਰੁ ਕਰਤਿ ਦਿਪਤਿ ਪਰਤਾਪ। ਸਭਿ ਸੋਢੀ ਕੇ ਨਰ ਤਹਿੰ ਆਏ। ਦੇਖਿ ਦੇਖਿ ਮਨ ਅਨਖ[1] ਬਢਾਏ ॥ ੧੬ ॥ ਜਜੋਂ ਜਜੋਂ ਬਹੁਤ ਉਪਾਇਨ ਆਵੈ। ਸੰਗਤਿ ਸਗਰੀ ਸਭੁਤਿ ਸੁਨਾਵੈ। ਦਰਬ ਅਗਾਰੀ ਬ੍ਰਿੰਦ ਦਿਸਾਵੈ। ਤਜੋਂ ਤਜੋਂ ਮਤਸਰ ਅਧਿਕ ਉਪਾਵੈਂ॥੧੭॥–ਇਸ ਕੋ ਮਾਨਤਿ ਹੁਤੋ ਨ ਕੋਇ। ਗੁਰੁਤਾ ਉਚਿਤ ਨ ਕੈਸੇ ਸੋਇ। ਮਿਲਹਿ ਨ ਬੋਲਹਿ ਕਾਹੂੰ ਸੰਗ। ਸਮ ਉਨਮੱਤ, ਨਹੀਂ ਸੁਧਿ ਅੰਗ ॥੧੮॥ ਸਭਿਨਿ ਛੋਰਿ ਇਹ ਗੁਰੁ ਬਨਾਵਾ। ਜਿਸ ਕੋ ਲਖਜੋ ਨ ਜਾਇ ਸੁਭਾਵਾ। ਇਹ ਮੱਖਣ ਨੇ ਦੰਭ ਬਨਾਯੋ। ਸਭਿ ਸਿੱਖਨਿ ਕੋ ਲਜਾਇ ਬੁਲਾਯੋ ॥ ੧੯ ॥ ਇਸ ਕੋ[2] ਕਹਤਿ ਹੁਤੇ ਮਤਿਵਾਨਾ[3]। ਦੇਖਜੋ ਧਾਤੇ ਮਹਤ ਅਜਾਨਾ। ਅਪਰ ਸਭਿਨਿ ਕੋ ਕੀਨਿ ਅਨਾਦਰ। ਹੁਤੇ ਸਦੀਵ ਜੁ ਉਚਿਤੈ ਆਦਰ ॥੨੦॥ ਧੀਰਮੱਲ ਤੇ ਆਦਿ ਮਹਾਨਾ। ਜਿਸ ਕੋ ਮਾਨਹਿ ਸਕਲ ਜਹਾਨਾ। ਭਿਨਕੇ ਹੋਵਤਿ ਇਸ ਢਿਗ ਆਇ। ਧਰਹਿ ਉਪਾਇਨ ਪ੍ਰਜਹਿ ਪਾਇ ॥ ੨੧ ॥ ਕਥੈ[4] ਅਨੋਤ ਸਹਾਰਹਿ ਸੋਇ। ਇਮ ਤੈ, ਚਹੈ ਜੁ ਗੁਰੁ ਸੋ ਹੋਇ[5]–। ਅਸ ਕਹਿ ਨਿੰਦਕ ਬਹੁਤ ਰਿਸਾਏ। ਜਾਇ ਸਭਿਨਿ ਸੋਢੀਨਿ ਜਨਾਏ ॥ ੨੨ ॥ 'ਬਨੈ ਬਨਾਏ ਸਭਿ ਤੁਮ ਰਹੋ। ਅਬਿ ਤੇ ਆਗੇ ਭੇਟ ਨ ਚਹੋ। ਨਹਿ ਕੋ ਆਵੈ ਪਾਸ ਤੁਮਾਰੇ। ਦਰਬ ਨ ਅਰਪਹਿ ਕਬਹਿ ਅਗਾਰੇ ॥ ੨੩ ॥ ਸ਼੍ਰੀ ਗੁਰ ਹਰਿ ਗੋਵਿੰਦ ਕੋ ਨੰਦ। ਸਭਿ ਤੇ ਲਘੁ,ਪਦ ਚਹੈ ਬਿਲੰਦ। ਤਿਸ ਤੇ ਬਡੋ ਚਾਰ ਸੁਤ ਆਨ। ਤਿਨ ਕੋ ਬੰਸ ਜੁ ਗੁਨੀ ਮਹਾਨ ॥੨੪॥ ਸਭਿਨਿ ਉਲੰਘਤਿ ਬੈਠਜੋ ਸੋਇ। ਤੇਗ ਬਹਾਦਰ ਮਸਤ ਜੁ ਹੋਇ। ਅੰਤਰ ਗਤਿ ਮੱਖਣ ਮਿਲਿ ਗਯੋ। ਮਹਾਂ ਪਖੰਛ ਉਠਾਵਨਿ ਕਿਯੋ ॥੨੫॥ ਕੈ ਤੋ ਮਿਲਿ ਕੈ ਕਰਹੁ ਮੁਜਾਦਾ। ਨਾਂਹਿ ਤ ਭਯੋ ਸਭਿਨਿ ਤੇ ਜੁਦਾ'। ਸੁਨਤਿ ਸਭਿਨਿ ਸੋਢੀਨਿ ਬਿਚਾਰਾ। 'ਕਬਿ ਨ ਉਠਾਵਹਿ ਗੁਰਤਾ ਭਾਰਾ ॥ ੨੬॥

[1]ਗੁੱਸਾ। [2]ਭਾਵ ਮੱਖਣ ਸ਼ਾਹ ਨੂੰ। [3]ਅਕਲ ਵਾਲਾ। [4]ਕਿਵੇਂ। [5]ਇਸ ਤਰ੍ਹਾਂ ਤਾਂ ਜੋ ਚਾਹੇਗਾ ਸੋ ਗੁਰੂ ਹੋ ਬੈਠੇਗਾ।

ਲੈਨਿ ਦੈਨਿ ਕੀ ਅਕਲ ਨ ਕੋਈ। ਬੋਲਿਬਿ ਕੀ ਸਾਮਰਥ ਨ ਹੋਈ। ਸਿੱਖਨਨਿ ਕੋ ਦੈਬੋ ਉਪਦੇਸ਼। ਇੱਤਜਾਦਿਕ ਕੋ ਲਖਹਿ ਨ ਲੇਸ਼ ॥੨੭॥ ਧਰੇ ਮੌਨ ਘਰ ਬੈਠਨੋ ਰਹੈ। ਜਗ ਬਿਵਹਾਰ ਕਥੈਂ[1] ਸੋ ਲਹੈ। ਇਕ ਮੱਖਨ ਕੀ ਦਿਸ਼ਿ ਕੋ ਦੇਖਿ। ਸੰਗਤਿ ਦੀਨਸਿ ਭੇਟ ਅਸ਼ੇਖ ॥੨੮॥ ਜਬਿ ਇਹ ਚਲਨੋ ਜਾਇ ਨਿਜ ਦੇਸ਼। ਦੇਯ ਉਪਾਇਨ ਕੋ ਨਹਿੰ ਲੇਸ਼। ਸਭਿ ਹਟਿ ਜੇ ਹੈਂ, ਜਾਇ ਨ ਕੋਈ। ਜਾਨਿ ਜਾਇਂ ਜੈਸੋ ਇਹ ਹੋਈ ॥ ੨੯ ॥ ਅਬਿ ਮੱਖਣ ਕੋ ਕਹਿਬੋ ਕਰਿ ਕੈ। ਪਰਖੇ ਬਿਨ ਸ਼ਰਧਾ ਉਰ ਧਰਿਕੈ। ਦਈ ਉਪਾਇਨ, ਮਾਨਨੋ ਇਹੀ। ਏਕ ਬਾਰ ਹੀ, ਪੁਨ ਹੈ ਨਹੀਂ[2] ॥੩੦॥ ਇਕ ਤੋ ਇਮ ਕਹਿ ਭੂਸ਼ਨਿ ਠਾਨੀ। ਅਤਿ ਕ੍ਰੋਧੀ ਇਕ ਤਿਨਹੁੰ ਬਖਾਨੀ। 'ਬੇਮਿਰਜਾਦ ਬਾਤ ਨਹਿੰ ਆਛੇ। ਭਯੇ ਅੱਗ੍ਰਣੀ[3] ਸਭਿ ਕਰਿ ਪਾਛੇ ॥ ੩੧ ॥ ਕਿਸ ਭ੍ਰਾਤਾ ਕੋ ਭੈ ਨਹਿੰ ਮਾਨਜੋਂ। ਸਭਿ ਧਨ ਆਪ ਲਏ ਗਰਬਾਨਜੋਂ। ਅਧਿਕ ਦਰਬ ਕਬਿ ਸਿਖ ਕੋ[4] ਲਜਾਵੈ। ਜੋ ਅਜਾਨ ਇਕ ਨਿਕਟਿ ਚਢਾਵੈ ॥੩੨॥ ਸਭਿ ਭ੍ਰਾਤਨਿ ਕੋ ਢਿਗ ਸੋ ਦੇਯ। ਭਾਗ ਸਮਾਨ ਆਪਨੋ ਲੇਯ[5]। ਸ਼੍ਰੀ ਹਰਿਕ੍ਰਿਸ਼ਨ ਬਾਕ ਕੋ ਕਹੋ। ਗੁਰੂ ਬਕਾਲੇ ਮਹਿੰ ਸਿਖ ਚਹੋਂ॥ ੩੩॥ ਯਾਂਤੇ ਅਹੈਂ ਗ੍ਰਾਮ ਮਹਿੰ ਜੋਈ। ਲਨਿ ਉਚਿਤ ਭੇਟਨਿ ਸਭਿ ਤੇਈ। ਗੁਰੂ ਇਹ, ਨਾਮ ਨ ਕਿਸ ਕੋ ਲੀਨਾ। ਸਭਿਹਿਨਿ ਕੋ ਅਧਿਕਾਰ ਸੁ ਦੀਨਾ ॥੩੪॥ ਪੂਰਬ ਆਏ ਸਿਖ ਸਮੁਦਾਇ। ਲਜਾਏ ਅਲਪ ਉਪਾਇਨ ਭਾਇ।ਕਿਸ ਨੇ ਕੋਇ ਕਿਸੀ ਨੇ ਕੋਈ। ਦਰਸ ਪਰਸ ਕਰਿ ਗਮਨੇ ਸੋਈ॥ ੩੫॥ ਇਹ ਸਿਖ ਲਜਾਯੋ ਦਰਬ ਬਿਸਾਲਾ। ਦੈਬੋ ਚਹਿਯ ਸਭਿਨਿ ਇਕ ਸਾਲਾ[6]*। ਇਸ ਢਿਗ ਕਥੈਂ[1] ਰਹਨਿ ਧਨ ਦੇ ਹੈਂ। ਨਿਰਬਲ ਤੇ ਸਭਿ ਹੀ ਹਰਿ ਲੇਹੈਂ' ॥੩੬॥ ਅਧਿਕ ਅਸੂਯਕ ਇਸੀ ਪ੍ਰਕਾਰਾ। ਕਰਤਿ ਪਰਸਪਰ ਬਾਕ ਉਚਾਰਾ। ਕੇਤਿਕ ਮਤਸਰ ਬਹੁ ਭੁਪਤਾਏ। 'ਧੀਰਮੱਲ ਕੀ ਸ਼ਰਨ ਸਿਧਾਏ॥੩੭॥ ਜਿਸਕੇ ਸੰਗ ਨਰਨਕੋ ਬ੍ਰਿੰਦਾਚਹੈ ਸੁ ਕਰੈ ਸਮਾਜ ਬਿਲੰਦਾ ਅਧਿਕ ਦਰਬ ਏਕਲ ਢਿਗ ਕੈਸੇ। ਰਹਨਿ ਦੇਹਿੰ ਅਸਮੰਜਸ ਐਸੇ॥੩੮॥ ਜੇ ਕਰਿ ਧੀਰਮੱਲ ਢਿਗ ਹੋਇ। ਇਹ ਰਾਖਨਿ ਕੋ ਸਮਰਥ ਸੋਇ।ਤਿਨਕੋ ਐਸ਼ੁਰਜ ਦੈਤ ਬਿਸਾਲਾ। ਸਦਾ ਸੁ ਮਾਨਹਿੰ ਮਾਨਵ ਜਾਲਾ ॥੩੯॥ ਭ੍ਰਾਤ ਭਤੀਜਾ ਗੁਰੂ ਇਸ ਕੋ।ਆਦਿ ਗ੍ਰਿੰਥ ਸਾਹਿਬ ਸ਼ੁਭ ਡੇਰੇ'।ਇਮ ਮਸਲਤ

[1]ਕਿਵੇਂ। [2]ਆਗੂ, ਅਗਾਊ। [3]ਕਦੇ ਕੋਈ ਸਿੱਖ। [4]ਹਿੱਸਾ ਬਰਾਬਰ ਦਾ। [5]ਇਕ ਸਾਰ, ਇਕੋ ਜਿਹਾ।

*ਪਾ–ਸਭਿਨਿ ਸ ਮਾਲਾ।

ਕਰਿ ਪਹੁੰਚੇ ਪਾਸ। ਸੋਢੀ ਕਿਤਿਕ ਮਸੰਦ ਸੁ ਦਾਸ ॥ ੪੦ ॥ ਜਾਇ ਸਰਬ ਬਿਰਤੰਤ ਸੁਨਾਯੋ। 'ਕਜ਼ਾ ਕੀਨਸਿ ਜੋ ਮੱਖਣ ਆਯੋ। ਸਾਚ ਕਿ ਝੂਠ ਨਰਨਿ ਕੇ ਸੰਗ। ਕਹਿ ਭੁਰਮਾਏ ਕੀਨਿ ਕੁਢੰਗ' ॥ ੪੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤਿਜਾਰਿਥ ਕਥੇ 'ਸਤਿ ਸੋਢੀ ਦੀਰਘ ਕਰਣ' ਪੰਜ ਅਕਨਾਮ ਦਸਮੋ ਅੰਸੂ ॥ ੧੦ ॥

੧੧. [ਧੀਰਮੱਲ ਵਲੋਂ ਗੋਲੀ ਚਲਾਉਣ ਦੀ ਫੋਂਦ।]

ਦੋਹਰਾ ॥ ਧੀਰਮੱਲਜ ਕੇ ਨਿਕਟਿ ਜਬਿ ਸਭਿਹਿਨਿ ਕੇ ਨਰ ਜਾਇ।ਚਿੰਤਾ-ਤੁਰ ਮਤਸਰ ਮਹਤ ਚਿਤਵਤਿ ਅਨਿਕ ਉਪਾਇ ॥ ੧ ॥ ਚੌਪਈ ॥ ਇਕ ਮਸੰਦ ਤਬਿ ਜੋਰੈ ਹਾਥ। ਭਾਖਤਿ ਧੀਰਮੱਲ ਕੇ ਸਾਥ।ਤਿਸ ਕੇ ਘਰ ਮਹਿ ਹੁਤੋ ਉਦਾਰਾ[1]। ਜਿਸ ਬਸਿ ਲੈਨ ਦੇਨਿ ਬਿਵਹਾਰਾ ॥ ੨ ॥ ਹੁਤੋ ਪ੍ਰਸ਼ਟ ਸੌ ਧਨੀ ਬਡੇਰਾ। ਮਾਨਹਿ ਜਿਸ ਕੋ ਕਹਨੋ ਘਨੇਰਾ। ਸਭਿ ਮਹਿ ਜਿਸ ਕੇ ਬਾਕ ਪ੍ਰਮਾਨ। ਧੀਰਮੱਲਜ ਅਨੁਸਾਰੀ ਜਾਨਿ ॥ ੩ ॥ ਸ਼ੀਹਾ ਨਾਮ ਤਿਸੀ ਕੋ ਅਹੈ। ਗੁਰ ਸੋਂ ਦ੍ਰੋਹ ਕਰਤਿ ਬਹੁ ਰਹੈ।ਲੋਭੀ ਕੁਟਿਲ ਕਠੋਰ ਮਹਾਨਾ। ਦੁਸ਼ਟ ਮੂਢ ਸ਼ੁਭ ਪੰਥ ਅਜਾਨਾ ॥ ੪ ॥ 'ਸੁਨਹੁ ਗੁਰੂ ! ਤੁਮ ਮੇਰੀ ਬਾਤ। ਮਹਿਮਾ ਰਾਖਰਿ ਜਾਇ ਬਿਲਾਤਿ। ਨਿਕਟਿ ਆਪ ਕੇ ਤਿਨਹਿ ਪੁਜਾਯੋ। ਨਹਿ ਕਿਸ ਤੇ ਲਘੁ ਭੀ ਛਰਪਾਯੋ ॥ ੫ ॥ ਜਬਿ ਕੇ ਸਿੱਖ ਮਾਨਿ ਹੈਂ ਆਪੀ[2]। ਆਯੋ ਇਤੋ ਨ ਦਰਬ ਕਦਾਪੀ। ਏਕ ਜਾਮ ਸੋ ਨਿਕਸਨੋ ਬਾਹਰ। ਸਭਿ ਮਹਿ ਅਜਹੁ ਭਯੋ ਨਹਿ ਜ਼ਾਹਰ ॥ ੬ ॥ ਜਿਤਿਕ ਹਜ਼ਾਰਨਿ ਕੋ ਧਨ ਆਵਾ। ਇਸੀ ਪ੍ਰਕਾਰ ਜਿ ਹੋਹਿ ਚਢਾਵਾ। ਸੈਨ ਸਕੇਲਹਿ ਬ੍ਰਿੰਦ ਸੁਖਾਰੇ। ਐਸ਼੍ਵਰਜ ਬਧਹਿ,ਘਟਹਿ ਤੁਮ ਸਾਰੇ ॥ ੭ ॥ ਸ਼੍ਰੀ ਗੁਰੁ ਹਰਿਗੋਬਿੰਦ ਹਰਿਰਾਇ। ਤਿਨ ਤੇ ਅਧਿਕ ਕਿ ਸਮ ਬਨ ਜਾਇ। ਕਛੂ ਉਪਾਇ ਨ ਚਲਹਿ ਤੁਮਾਰੋ। ਛਾਇ ਜਾਇ ਸਭਿ ਪਰ ਬਲ ਭਾਰੋ ॥ ੮ ॥ ਅਬਿ ਤੋ ਲਘੁ ਹੈ ਬਨਹਿ ਉਪਾਇ। ਜਿਮ ਚਾਹਹੁ ਤਿਮ ਕਰਹੁ ਬਨਾਇ। ਨਹੀਂ ਦਾਸ,ਭਟ, ਚਾਕਰ ਨਾਂਹੀ। ਕੈ ਗਹਿ ਲੇਹੁ ਰਖਹੁ ਨਿਜ ਪਾਹੀ ॥ ੯ ॥ ਕੈ ਦਿਹੁ ਤ੍ਰਾਸ ਨ ਨਿਕਸੈ ਬਾਹਰ। ਕਿਧੌਂ ਸੰਘਾਰਹੁ ਹੋਇ ਨ ਜ਼ਾਹਰ। ਕੈ ਅਬਿ ਦਰਬ ਛੀਨ ਲਿਹੁ ਭਾਂਹੀ। ਆਗੇ ਕੋ ਦਿਹੁ ਭੈ ਉਪਜਾਹੀ ॥ ੧੦ ॥ ਕਿਧੌਂ ਆਪਨੋ ਦਾਸ ਪਠਾਵਹੁ। ਦਰਬ ਜਿਤੋ ਤਿਹਠਾਂ ਠਹਿਰਾਵਹੁ। ਸਭਿ ਲੋਕਨਿ ਕੀ ਬਰਜਹੁ ਭੀਰ। ਆਏ ਜਿਤਿਕ ਉਪਾਇਨ ਭੀਰ ॥ ੧੧ ॥ ਸਭਿ ਸੰਗਤਿ ਜਬਿ ਛੈਰਨਿ ਜਾਵੈ।ਸਗਰੀ ਵਸਤੁ ਉਠਾਇ ਸੁ ਲਜਾਵੈਂ। ਦਰਬ ਆਜ ਕੋ

[1]ਵੱਡਾ। [2]ਆਪਨੂੰ।

ਜੋ ਤਿਹ ਪਾਸ। ਰਹੈ ਤ ਤੁਮ ਕੋ ਉਪਜਹਿ ਤ੍ਰਾਸ॥੧੨॥ਵਹਿਰ ਉਪਾਇਨ ਘਰ ਤੇ ਜਾਵਤ[1]। ਲੈਨਿ ਉਪਾਇ ਚਿਤਹੁ ਤੁਮ ਤਾਵਤ। ਬਹੁਰ ਨ ਤੁਮਰੇ ਕਰ ਸੋ ਆਵੈ। ਲੈ ਕਰਿ ਕਿਤਹੂੰ ਗੁਪਤ ਛਪਾਵੈ ॥ ੧੩ ॥ ਚਾਕਰ ਰਾਖਿ ਹੋਹਿ ਪੁਨ ਗਾਢੈ। ਨਿਕਸਹਿ ਨਹੀਂ ਸੁ ਕਿਮ,ਜੇ ਕਾਢੈ। ਜਿਮ ਲਘੁ ਜੰਤ੍ਰ ਤਰੁ ਕੀ ਸੁ ਉਖਾਰਹਿ। ਬਚੈ ਹੋਇਗੋ ਕੌਨ ਉਪਾਰਹਿ ॥੧੪॥ ਨਿਜ ਹਿਤ ਬਾਤ ਕਰਹੁ ਅਬਿ ਹੋਇ। ਬੀਤੇ ਬਨਹਿ ਉਪਾਇ ਨ ਕੋਇ'। ਇਮ ਸੁਨਿ ਧੀਰ ਮੱਲ ਨੇ ਕਹੜੋ। 'ਤਿਸ ਕੇ ਤੋ ਧਨ ਲੋਭ ਨ ਲਹੜੋ ॥੧੫॥ ਜੋ ਤਿਸ ਪਾਸ ਅਚਾਨਕ ਆਵਾ। ਸੋ ਤਜਾਗਨਿ ਨਹਿ ਮੋ ਕਹੁ ਭਾਵਾ[2]।ਇਤੋ ਦਰਬ ਕਿਮ ਦੇਵੈਂ ਜਾਨਿ[3]। ਜਿਸ ਧਨ ਕੇ ਨਹਿ ਕਛੁ ਸਮਾਨ[4] ॥ ੧੬ ॥ ਅਬਿ ਤੋ ਗੁਰ ਹਿਤ ਜਿਤਿਕ ਉਪਾਇਨ। ਉਚਿਤ ਆਵਬੋ ਹਮਰੇ ਆਇਨ[5]। ਸਿਖ ਸੰਗਤਿ ਜੇ ਜਾਨਤਿ ਭੇਵ। ਪੂਜਹਿ ਮੋਹਿ ਜਾਨਿ ਗੁਰਦੇਵ ॥ ੧੭ ॥ ਸ਼੍ਰੀ ਹਰਿਰਾਇ ਅਨੁਜ ਮੈਂ ਅਹੌਂ। ਤਿਨਹੁੰ ਅਛਤ ਛੀ ਨਿਤ ਬਹੁ ਲਹੌਂ। ਅਬਿ ਤਿਨ ਤੇ ਫਿਰਿ ਕੈ ਗੁਰਿਆਈ।ਸਰਬ ਛਾਂਡਿ ਮੁਝ ਘਰ ਬਛਿਆਈ ॥ ੧੮ ॥ ਮੱਖਣ ਸਿੱਖ ਬਿਦੇਸ਼ੀ ਜੋਇ। ਇਸ ਮਹਿਮਾ ਕੋ ਲਖੈ ਨ ਸੋਇ। ਨਿਜ ਮਤਿ ਤੇ ਕਰਿ ਗੁਰੂ ਬਨਾਵਾ।ਕਿਮ ਤਿਹ ਹੋਨਿ ਦੇਹਿਂ ਹਮ ਦਾਵਾ॥੧੯॥ ਇਕ ਪਰੰਤੁ ਮੁਝ ਚਿੰਤਾ ਹੋਇ। ਮੱਖਣ ਸਾਥ ਮਨੁਜ ਬਹੁ ਜੋਇ। ਨਹਿ ਵਿਰੋਧ ਹਮਰੇ ਸੰਗ ਕਰੈ। ਤੌ ਆਛੀ ਬਿਧਿ ਰਿਦੇ ਬਿਚਰੈਂ ॥ ੨੦ ॥ ਸੋ ਤੋ ਗੁਰ ਕੋ ਸਿੱਖ ਕਹਾਵੈ। ਕਿਮ ਹਮ ਸੋਂ ਉਰ ਦ੍ਰੋਹ ਬਢਾਵੈ। ਗੁਰ ਹਿਤ ਭੇਰ ਹੁਤੀ ਸੋ ਦੀਨਸਿ। ਅਪਨਿ ਕਾਮਨਾ ਪੂਰਨ ਕੀਨਸਿ ॥੨੧॥ 'ਹਮ ਭ੍ਰਾਤਾ ਕਿਸ ਬਿਧਿ ਸੁਰਚਾਇੰ। ਬੀਚ ਕਹਨਿ ਤਿਹ ਨਹਿ ਬਨਿ ਆਇ[6]। ਯਾਂਤੇ ਰੁਚਹਿ ਮੋਹਿ ਮਨ ਮਾਂਹੀ। ਦਰਬ ਛੀਨ ਕਰਿ ਆਨਹਿ ਪਾਹੀ' ॥ ੨੨ ॥ ਇਮ ਸੁਨਿ ਪੁਨਹਿ ਮਝੈਲ ਬਖਾਨਾ। 'ਕਾਰਜ ਕਰਨਿ ਅਲਪ ਭੀ ਜਾਨਾ। ਤਉ ਉਤਸਾਹੁ ਅਧਿਕ ਕੋ ਕਰੈ। ਜਿਸਤੇ ਸਭਿ ਸੁਖੈਨ ਹੀ ਸਰੈ॥ ੨੩ ॥ ਜੇ ਅਖੇਰ ਮਿਗ ਕੋ ਹੁਇ ਭਜਾਰੇ । ਕਰਹਿ ਸਮਾਜ ਜੋਰ ਕੋ ਭਾਰੇ। ਸੋ

---

[1]ਘਰ ਤੋਂ ਬਾਹਰ ਭਾਵ ਮੈਦਾਨ ਵਿਚ ਜਦ ਤਕ ਭੇਟਾ ਪਈ ਹੈ। [2]ਉਸ ਧਨ ਨੂੰ ਵੱਡੜਾ ਮੈਨੂੰ ਨਹੀਂ ਭਾਉਂਦਾ, ਭਾਵ ਖੋਹ ਲੈਣਾ ਚਾਹੀਏ [3](ਅਸੀਂ) ਕਿਵੇਂ ਜਾਣ ਦੇਈਏ ? [4]ਕੋਈ (ਚੀਜ਼) ਜਿਸ ਧਨ ਦੇ ਬਰਾਬਰ ਨਹੀਂ। [5]ਸਾਡੇ ਘਰ। [6]ਭਾਵ ਅਸੀਂ ਡਰਾ ਹਾਂ ਆਪੋ ਵਿਚ ਕੁਛ ਪਏ ਕਰਾਂਏ, ਮੱਦਤ ਸ਼ਾਹ ਦਾ ਵਿਚ ਕੁਛ ਬੋਲਣਾ (ਦਖਲ ਦੇਣਾ) ਨਹੀਂ ਬਣਦਾ।

ਬੁਧਿਵਾਨ ਗਿਨਨੋ ਨਰ ਜਾਇ। ਨਿਜ ਔਸ਼ੁਰਜ ਕੋ ਲੈਹਿ ਬਧਾਇ॥੨੪॥
ਉੱਦਮ ਕਰਨਿ ਤੋਹਿ ਬਨਿ ਆਵੈ। ਜਿਸਤੇ ਗੁਰਤਾ ਉੱਤਮ ਪਾਵੈਂ।
ਮਾਰਨਿ ਉਚਿਤ ਤਿਸੈ ਕੋ ਮਾਰਿ[1]।ਬੰਧਨ ਉਚਿਤ ਕੈਦ ਮਹਿ ਡਾਰਿ॥੨੫॥
ਤੁਵ ਪ੍ਰਤਾਪ ਤਬਿ ਬਧਹਿ ਬਿਲੰਦ। ਜਥਾ ਦੂਜ ਤੇ ਪੂਰਨ ਚੰਦ।ਜੋ ਕਾਰਜ
ਬੁਧਿ ਤੇ ਹੁਇ ਆਵੈ। ਤਿਸ ਕੋ ਨਰ ਤਿਸ ਹੀ ਬਿਧਿ ਪਾਵੈ ॥ ੨੬॥ ਜਹਿੰ
ਬਲ ਤੇ ਕਾਰਜ ਸਰ ਜਾਇ। ਤਹਾਂ ਕਰਹਿ ਨਹਿ ਦੇਰ ਲਗਾਇ। ਬਲ
ਅਰੁ ਬੁਧਿ ਦੋਨਹੁੰ ਤੁਮ ਮਾਂਹੀ। ਦੇਸ਼ ਕਾਲ ਲਖਿ ਹੈ ਉਤਸਾਹੀ ॥ ੨੭ ॥
ਅਬਿ ਮੈਂ ਕਹੌਂ ਕਰਹੁ ਸੋ ਬਾਤ। ਪਾਵਹੁ ਦਰਬ ਆਪ ਜਿਸ ਭਾਂਤਿ।ਪੂਰਨ
ਕਰਹੁ ਆਪਨੀ ਚਾਹੂ। ਸ਼ਸਤ੍ਰ ਬੈਦਾਵਹੁ ਜੋ ਭਰ ਪਾਹੂ ॥ ੨੮ ॥ ਰਾਖਹੁ
ਭਹਾਂ ਜਸੂਸ ਲਗਾਇ। ਜਥਿ ਮੱਖਣ ਤਹਿੰ ਤੇ ਉਠਿ ਜਾਇ। ਤਤਛਿਨ
ਜਾਹਿੰ ਤਹਾਂ ਭਰ ਸਾਰੇ।ਲੈਹਿੰ ਅਚਾਨਕ ਧਨ ਵਥੁ ਡਾਰੇ॥੨੯॥ਖਰਭਰਾਟ
ਪਰਿ ਹੈ ਤਿਨ ਮਾਂਹੀ। ਤਪਕ ਤਾਕ ਹਥਿ ਹੈਂ ਤਬਿ ਤਾਂਹੀ। ਨਿਤ ਕੀ
ਕਲਹਾ ਦੇਹੁ ਮਿਟਾਇ।ਬਹੁਰ ਨ ਬੈਠਹਿ ਆਪ ਪੁਜਾਇ॥੩੦॥ ਇਕ ਮਰਿ
ਗਏ ਸਰਬ[2] ਭੈ ਪਾਵੈਂ। ਪੁਨ ਸੰਗਤਿ ਤੁਮਰੇ ਢਿਗ ਆਵੈ। ਚਹੁੰਦਿਸ਼ਿ ਕੀ
ਪੂਜਾ ਪੁਨ ਪਾਇ। ਲੇਹੁ ਥਾਹਨੀ ਬ੍ਰਿੰਦ ਬਨਾਇ ॥ ੩੧ ॥ [3]ਸ਼ੱਭ, ਸਹੰਸ੍ਰੈ
ਅਯੁਤਿ, ਸੁ ਲੱਛ। ਆਇ ਦਰਬ[4], ਨਹਿ ਰਹਿ ਪ੍ਰਤਿਪੱਛ[5]।ਕਰਹੁ ਖਰੀਦ
ਅੱਸ੍ਵ ਸਮੁਦਾਇ। ਚਢਹੁ ਸੈਨ ਜੁਤਿ ਆਪ ਸੁਹਾਇ ॥ ੩੨ ॥ ਰੁਚਿਰ
ਮਤੰਗ ਕਰਹੁ ਅਸਵਾਰੀ। ਮੇਘ ਅਡੰਬਰ ਪਾਇ ਸ਼ਿੰਗਾਰੀ[6]। ਛਿਤ ਮਹਿ
ਤੁਮਰੋ ਡਾਇ ਪ੍ਰਤਾਪ।ਡਰਹਿੰ ਭ੍ਰਾਂਤ ਢਿਗ ਆਵਹਿੰ ਆਪ॥੩੩॥ਤੁਰਕੇਸ਼ੁਰ
ਸੋਂ ਸੰਧਿ[7] ਕਰੀਜੈ। ਬਹੁ ਮੋਲੀ ਵਸਤੂ ਦੈ ਦੀਜੈ। ਤਿਸ ਅਨੁਸਾਰ ਹੋਇ
ਕਰਿ ਨੀਤ। ਅਪਰ ਕਰਹੁ ਜਿਮ ਭਾਵਤਿ ਚੀਤ ॥ ੩੪ ॥ ਨਿਸ਼ਕੰਟਕ[8]
ਤੁਮ ਹੈ ਕਰਿ ਫੇਰੀ। ਭੋਗਹੁ ਮਾਯਾ ਸੋਜ ਘਨੇਰੀ। ਸ਼੍ਰੀ ਨਾਨਕ ਪਰਤਾਪ
ਬਿਸਾਲਾ। ਚਹੁੰਦਿਸ਼ਿ ਦੇਸ਼ਨਿ ਸਿੱਖੀ ਚਾਲਾ ॥ ੩੫ ॥ ਅਧਿਕ ਅਜਾਇਬ
ਵਸਤੂ ਲਜਾਵੈਂ। ਸਕਲ ਆਨਿ ਤੁਮ ਕਹੁ ਅਰਪਾਵੈਂ। ਭਰਹਿੰ ਖਜ਼ਾਨੇ

[1](ਜੇ) ਮਾਰਨ ਜੋਗ ਹੈ ਤਾਂ ਮਾਰ ਦਿਓ ਉਸਨੂੰ। [2]ਭਾਵ ਸਾਰੇ ਹੋਰ ਸੋਢੀ ਜੋ ਗੁਰੂ ਬਨ ਰਹੇ ਹਨ।
[3]ਸੌ ਕਰੋੜ, ਹਜ਼ਾਰਾਂ, ਦਸ ਹਜ਼ਾਰਾਂ ਤੇ ਲੱਖਾਂ ਦਾ ਧਨ ਜੋ ਆਏਗਾ। [ਸੰਸਃ, ਅਯੁਤ=੧੦੦੦੦]
[4]ਉੱਲੂ ਪੱਖੀ ਭਾਵ ਗੁਰੂ ਤੇਗਬਹਾਦਰ ਜੀ ਤੋਂ ਹੈ। [5]ਜੋ ਹਾਥੀ ਦੀ ਅਸਵਾਰੀ ਕਿ ਛਤਰ ਵਾਲੀ
ਅੰਬਾਰੀ ਪਾਕੇ ਸ਼ਿੰਗਾਰੀ ਹੋਵੇ [ਸੰਸਃ, ਮੇਘਡੰਬਰਜਨ=ਵੱਡਾ ਦੰਦੇਆ (ਅ) ਛਤਰ। ਛਤਰ ਵਾਲੀ
ਅੰਬਾਰੀ। (ੲ) ਬਿਜਲੀ। (ਸ) ਬੱਦਲ ਗੱਜਣਾ। (ਹ) ਘਟਾ ਦੇਖਾਵ]। [6]ਮੇਲ। [7]ਨਿਰਵੈਰ।

ਮਾਯਾ ਸਾਥ। ਨਰਨਿ ਹਜ਼ਾਰਨਿ ਥਨਿ ਹੈਂ ਨਾਥ ॥ ੭੬ ॥ ਇਸ ਕੋ ਮਾਰਨਿ ਹੀ ਥਨਿ ਆਵੈ। ਨਾਂਹਿ ਤ ਇਹ ਕੰਟਕ ਬਧਿ ਜਾਵੈ'।ਇਮ ਮਸੰਦ ਨੈ ਮਸਲਤ ਦੀਨਸਿ। ਧੀਰਮੱਲ ਨੇ ਮਾਨਿ ਸੁ ਲੀਨਸਿ ॥ ੭੭॥ ਤੂਸ਼ਨਿ ਠਾਨਿ ਬਿਚਾਰਨਿ ਲਾਗਾ ।–ਕਜ਼ਾ ਕਰਤੱਬਜ਼ ਮੋਹਿ ਹਿਤ ਪਾਗਾ[1] । ਮਾਰਨਿ ਮੰਤ੍ਰ[2] ਕਹਤਿ ਜੋ ਏਹੀ। ਮੂਢ ਕੋ ਨੀਕੋ ਲਗਹਿ ਨ ਕੇਹੀ ॥੭੮॥ ਪਿਤਾ ਭ੍ਰਾਤ[3] ਹਮਰੈ ਸੋ ਅਹੈ। ਭੋਗ ਬਹਾਦਰ ਆਖਧ[4] ਕਹੈਂ। ਦੋਸ਼ ਨਹੀਂ ਕੁਛ ਤਿਸ ਨੈ ਕੀਨਾ। ਮਸਤ ਸੁਭਾਵ ਬਿਹਾਰ ਬਿਹੀਨਾ ॥ ੭੯ ॥ ਨਹੀਂ ਪਰਸਪਰ ਬੋਲਿਬਿ ਕਾਹੁ।ਸਦਾ ਰਹੈ ਬੈਠਨੈ ਘਰ ਮਾਂਹੂ–। 'ਭੋ ਮਸੰਦ!ਤਿਸ ਹਤਨੈ ਕੇਰਾ। ਨਹਿ ਉਤਸਾਹ ਹੋਤਿ ਹੈ ਮੇਰਾ ॥ ੮੦ ॥ ਅਪਰ ਬਾਤ ਤੈਂ ਸਚਾ ਬਖਾਨੀ। ਸੋ ਤੋ ਕਰਨੀ ਥਨਹਿ ਮਹਾਨੀ। ਸੁਭਟ ਸਨੱਧ ਬੱਧ ਕਹੁ ਕਰਿ ਕੈ। ਜਾਹੁ ਭਹਾਂ ਤੂੰ ਧੀਰਜ ਧਰਿ ਕੈ॥੮੧॥ ਸਰਬ ਉਪਾਇਨ ਦਰਬ ਸਮੇਤਾ। ਬਿਨਾ ਬਿਲਮ ਹਰਿ ਲਿਹੁ ਹੈ ਜੇਤਾ। ਤੁਮ ਕੋ ਥਰਜਨਿ ਹਾਰ ਨ ਕੋਈ। ਨ੍ਰਿਭੈ ਜਾਇ ਕਰਿ ਆਨਹੁ ਸੋਈ॥੮੨॥ਜਬਿ ਮੱਖਨ ਗਮਨਹਿ ਨਿਜ ਡੇਰੇ। ਨਰਨਿ ਭੀਰ ਹੋਵਹਿ ਨਹਿ ਨੇਰੇ। ਦਿਨ ਮੱਧਮਾਨ[5] ਕਾਲ ਜਬਿ ਆਵੈ। ਹਿਤ ਅਹਾਰ ਕੋ ਸਕਲ ਸਿਧਾਵੈਂ ॥ ੮੩ ॥ ਤਬਿ ਲਗਿ ਤੂਸ਼ਨਿ ਧਾਰੇ ਰਹੋ। ਭੇਦ ਨਰਨਿ ਮਹਿ ਕਿਮ ਨਹਿ ਕਹੋ'। ਸੁਨਿ ਮਸੰਦ ਸ਼ੀਹਾਂ ਰਿਸ ਕਰਿ ਕੈ। ਧੀਰਮੱਲ ਸੋਂ ਕਹਤਿ ਉਚਰਿਕੈ ॥ ੮੪ ॥ 'ਗੁਰੁ ਥਨਾਵਨਿ ਜੋ ਇਸ ਕਾਲਹਾਥ ਮਸੰਦਨਿ ਕੇ ਸੁ ਬਿਸਾਲ। ਜਿਸਕੋ ਗਾਦੀ ਦੇਹਿਂ ਬਿਠਾਇ। ਸਿੱਖਨਿ ਤੇ ਤਿਸ ਲੋਹਿਂ ਪੁਜਾਇ॥੮੫॥ ਸੰਜਤਿ ਸਭਿ ਮਸੰਦ ਅਨੁਸਾਰੀ। ਚਹੈ ਲਿਜਾਵੈ ਤਿਸੈ ਅਗਾਰੀ। ਜਿਸੀ ਦੇਸ਼ ਮੈਂ ਹੈ ਜੁ ਮਸੰਦ। ਤਿਸ ਪਸ਼ਚਾਤ ਸੁ ਹੈਂ ਨਰ ਬ੍ਰਿੰਦ॥੮੬॥ਕੋ ਮਸੰਦ ਤੁਮ ਤੇ ਫਿਰਿ ਜਾਵੈ। ਮਿਲਹਿ ਜਾਇ ਕੈ ਤਾਂਹਿ ਪ੍ਰਜਾਵੈ। ਅਨਿਕ ਉਪੱਦ੍ਰਵ ਜੀਵਤਿ ਕਰੈ। ਨਿਸ਼ਕੰਟਕ ਹੁਇ ਹੈਂ ਜੇ ਮਰੈ[6] ॥ ੮੭ ॥ ਜੇ ਤੁਮਰੀ ਸਾਲਾਹਿ ਨ ਐਸੇ। ਹਮ ਤੋ ਨਹੀਂ ਮਿਟਹਿੰਗੇ ਕੈਸੇ।ਜਾਰ ਮਹਿ ਸੰਸਾ ਸਦਾ ਨਿਹਰੀਏ।

---

[1]ਮੇਰੇ ਹਿਤ ਲਈ ਕਿਸ ਕਰਤੱਬ ਵਿਚ (ਇਹ ਮਸੰਦ ਮੈਨੂੰ) ਲਬੇੜਨ ਲੱਗਾ ਹੈ, (ਅ) ਮੇਰੇ ਹਿਤ ਲਈ (ਮੈਨੂੰ) ਇਸ ਕਰਤੱਬ ਵਿਚ ਅਨਰਕਤ ਹੋਣਾ ਚਾਹੀਏ [ਪਾਗਨਾ, ਚਾਸ਼ਨੀ ਚਾਖੁਨੀ, ਲਬੇੜਨਾ, ਅਨੁਰਕਤ ਹੋਣਾ, ਲੱਗਣਾ] । [2]ਸਲਾਹ । [3]ਚਾਚਾ । [4]ਨਾਮ । [5]ਦੁਪਹਿਰ । [6]ਜੇ (ਉਹ) ਮਰ ਜਾਏਗਾ ਤਾਂ ਅਸੀਂ ਬੇਫਿਕਰ ਹੋ ਜਾਵਾਂਗੇ ।

ਬਿਨਾ ਬਿਚਾਰੇ ਤਿਸ ਪਰਹਰੀਏ ॥੪੯॥ ਨਾਂਹਿ ਤ ਪਸ਼ਚਾਤਾਪ ਕਰੀਤਾ। ਘਾਤ ਪਾਇ ਕਰਿ ਦਾਵ ਚੁਕੰਤਾ[1]। ਤੁਝ ਸ਼ਰੀਕ ਇਹ ਜਥਿ ਅਧਿਕਾਵੈ। ਪੁਨ ਕੈਸੇ ਕਰਿ ਹਾਥ ਨ ਆਵੈ ॥ ੪੯ ॥ ਕਹੇ ਤੁਮਾਰੇ ਤੇ ਇਸ ਭਾਂਤਿ। ਹਮ ਨਹਿੰ ਚੁਕਹਿੰਗੇ ਲਖਿ ਘਾਤ। ਨਿਤ ਕੋ ਝਗਰਾ ਦੇਹਿੰ ਚੁਕਾਇ। ਸਭਿ ਕੋ ਮਹਾਂ ਤ੍ਰਾਸ ਉਪਜਾਇ ॥ ੫੦ ॥ ਇਸ ਬਿਧਿ ਕਰੇ ਬਿਨਾ, ਗੁਰਿ-ਆਈ। ਹੋਹਿ ਨਹੀਂ ਤੁਮ ਘਰ ਠਹਿਰਾਈ।ਇਹ ਥਲ ਕੰਟਕ ਦੈ ਹੌਂ ਟਾਰਿ। ਅਪਰ ਸਰਬ ਹੈਂ ਤੁਮ ਅਨੁਸਾਰਿ[2] ॥ ੫੧ ॥ ਦੁਸ਼ਟ ਮਸੰਦ ਮੰਤ੍ਰ ਇਮ ਕਰਸੋ। ਲੋਭ ਦਰਬ ਕੋ ਬਹੁ ਉਰ ਧਰਸੋ। ਧੀਰਮੱਲ ਕੋ ਕਹਸੋ ਨ ਮਾਨਾ। ਕਰਤਿ ਭਯੋ ਆਪਹਿ ਜਿਮ ਜਾਨਾ ॥ ੫੨ ॥ [3]"ਤੁਮ ਗੁਰ ਗਾਦੀ ਪਰ ਥਿਤ ਰਹੋ। ਇਸ ਬਿਧਿ ਕੇ ਭੇਵ ਨ ਕੁਛ ਲਹੋ। ਨੀਤਿ ਜਾਨਿਬੋ ਮੁਸ਼ਕਲ ਹੋਇ। ਛਲ ਬਲ ਧਰੇ ਲਖਤਿ ਬਿਧਿ ਸੋਇ[4]" ॥ ੫੩ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਰਿਸਾਵਲਿ ਭਾਸੇ 'ਧੀਰਮਲ ਮਤ ਨਿਰਾਕ' ਪ੍ਰਥਮ ਅਧਯਾਇ ਨਾਮ ਨਿਰਾਕਰਮੇ ਅੰਸੂ ॥ ੧੧ ॥

੧੨. [ਧੀਰਮੱਲ ਵੱਲੋਂ ਹੋਰ ਵਿਰੋਧ]।

ਦੋਹਰਾ ॥ ਦੁਸ਼ਟ ਮਸੰਦ ਹਕਾਰਿ ਕਰਿ ਦੁਰ ਬ੍ਰਿਤਿ ਚਿਤਵਨੋ ਪਾਪ[5]। ਗੁਰ ਢਿਗ ਲਾਇ ਜਸੂਸ ਕੋ ਸਥਿਤ ਤਜਾਰ ਹੈ ਆਪ ॥ ੧ ॥ ਚੌਪਈ ॥ ਮੱਖਣ-ਸ਼ਾਹਿ ਸਮੀਪ ਗੁਰੂ ਕੇ। ਰਿਦੈ ਕਾਮਨਾ ਸਕਲ ਪੂਰੁ ਕੇ। ਕਹਤਿ ਭਯੋ 'ਮੁਝ ਕਿਯੋ ਨਿਹਾਲ। ਦੈ ਲੋਕਨਿ ਦਿਯ ਅਨੰਦ ਬਿਸਾਲ' ॥ ੨ ॥ ਚਰਨ ਸਪਰਸ਼ਤਿ ਕੋਮਲ ਹਾਥ। ਸਹਜ ਬਾਤ ਕਰਿ ਪ੍ਰੀਤੀ ਸਾਥ।'ਸੰਗ੍ਰਹਿ ਦਿਯੋ ਦਰਸ ਥਿਤ ਆਪ। ਦੁਸ਼ਟਨਿ ਦਾਪ ਖਾਪਿ ਪਰਤਾਪ[6] ॥ ੩ ॥ ਨਹਿੰ ਅਬਿ ਕਾਲ ਛਪਨਿ ਕਹੁ ਰਾਵਰਿ।ਛਡ੍ਰ ਤੁਮਾਰੇ ਸੀਸ ਫਿਰਾਵਰਿ[7]।ਸਭਿ ਸਿੱਖਨ-ਨਿ ਕੋ ਵਾਲੀ ਹੋਵਹੁ। ਬਨਹੁੰ ਸਹਾਇ ਦਾਸ ਦੁਖ ਖੋਵਹੁ ॥ ੪ ॥ ਬਿਨਾ ਆਸਰੇ ਸੰਗਤਿ ਸਾਰੀ । ਇਤ ਉਤ ਖੋਜਤਿ ਗੁਰ ਕਹੁ ਹਾਰੀ। ਧੀਰ ਦਿਲਾਸਾ ਸਿੱਖਨਿ ਦੇਹੁ। ਦਰਸ ਕਰਾਵਹੁ ਭੇਟੈਂ ਲੇਹੁ ॥ ੫ ॥ ਉਪਦੇਸ਼ਹੁ ਲਖਿ ਕਰਿ ਅਧਿਕਾਰੀ। ਇਮ ਮਹਿਮਾ ਹੁਇ ਜਗ ਬਿਸਤਾਰੀ[8]।ਇੱਤਯਾ-ਦਿਕ ਕਰਿ ਕਰਿ ਅਰਦਾਸ। ਬੈਠਾਰੇ ਦਰਸਤਿ ਗਨ ਦਾਸ ॥ ੬ ॥ ਇਸ

---

[1]ਨਹੀਂ ਤਾਂ ਉਸਨੂੰ ਪਛਤਾਉਣਾ ਪੈਂਦਾ ਹੈ ਜੋ ਦਾਉ ਲੰਘ ਗਿਆ ਤੇ ਵੀ ਘਾਉ ਕਰਨੋਂ ਚੁਕ ਜਾਵੇ। [2]ਮਸੰਦ ਬੋਲਿਆ। [3]ਖੋਟੀ ਬ੍ਰਿਤੀ ਵਾਲੇ ਦੁਸ਼ਟ ਮਸੰਦ ਨੇ ਪਾਪ ਚਿਤਵ ਕੇ ਸੋਂਦਿਆ (ਜਸੂਸ ਨੂੰ)। [4]ਦੁਸ਼ਟਾਂ ਦੇ ਪ੍ਰਤਾਪ ਤੇ ਹੈਕਾਰ ਨੂੰ ਨਾਸ਼ ਕਰੇ। [5]ਠਿਰ ਰਿਹਾ ਹੈ।

ਕੋ ਪ੍ਰੇਮ ਹੇਰਿ ਗੁਰ ਪੂਰਾ। ਕਰਤਿ ਭਏ ਜਿਮ ਕਹਿ ਬਚ ਰੂਰਾ। ਛੋਢ ਜਾਮ ਜਬਿ ਦਿਵਸ ਚਢਨੋ ਹੈ। ਗੁਰ ਅਰੁ ਸੰਗਤਿ ਅਨੰਦ ਬਢਨੋ ਹੈ॥੭॥ਮੱਖਣ ਉਠਨੋ ਬੰਦਨਾ ਕੀਨਸਿ। ਵਸਤੁ ਸਕਲ ਕੋ ਸੌਂਪ ਸੁ ਦੀਨਸਿ। ਹਰਖਤਿ ਪ੍ਰੈ ਗਮਨਨੋ ਨਿਜ ਡੇਰੇ। ਕਰਤਿ ਬਾਰਤਾਲਾਪ ਘਨੇਰੇ ॥ ੮ ॥ ਨਿਜ ਸਾਥਨਿ ਸੋਂ ਸਕਲ ਬਤਾਈ।ਜਥਾ ਕਾਮਨਾ ਅਪਨੀ ਪਾਈ।'ਗੁਰ ਕਰੁਨਾ ਤੇ ਜਸੁ ਮੈਂ ਪਾਯੋ। ਮੋਹਿ ਬਹਾਨੇ ਜਗ ਪ੍ਰਗਟਾਯੋ ॥ ੯ ॥ ਆਵਨਿ ਦੂਰ ਸਫਲ ਭਾ ਮੇਰਾ। ਸਹਿ ਸੰਗਤਿ ਗੁਰ ਦਰਸ਼ਨ ਹੇਰਾ। ਖੁਸ਼ੀ ਅਧਿਕ ਸਭਿ ਬਿਧਿ ਕੀ ਹੋਈ। ਨਿਜ ਸਮਾਨ ਮੈਂ ਲਖੋਂ ਨ ਕੋਈ'॥੧੦॥ਕਹਤਿ ਪਰਸ-ਪਰ ਡੇਰੇ ਆਯੋ। ਭੋਜਨ ਬੈਠਿ ਜਥਾ ਸੁਖ ਪਾਯੋ। ਨਿਜ ਸਿਹਜਾ ਪਰ ਪੌਢਿ ਰਹਨੋ ਹੈ। ਕਿੰਚਤ[1] ਨਿੰਦ੍ਰਾ ਅਨੰਦ ਲਹਨੋ ਹੈ ॥ ੧੧ ॥ ਸਨੇ ਸਨੇ ਪੁਨ ਸੰਗਤਿ ਸਾਰੀ। ਲੈ ਲੈ ਖੁਸ਼ੀ ਸਰੂਪ ਨਿਹਾਰੀ। ਜਾਗਤਿ ਭਏ ਨਿਜ ਡੇਰਨਿ ਮਾਂਹਿ। ਸਤਿਗੁਰ ਸਭੁਤਿ ਬਦਨ ਤੇ ਪ੍ਰਾਹਿ[2] ॥ ੧੨ ॥ ਗਏ ਜਥਾ ਸੁਖ ਹਰਖਤਿ ਸਾਰੇ। ਪੂਰਨ ਭਏ ਮਨੋਰਥ ਭਾਰੇ।ਜਹਿਂ ਕਹਿਂ ਗੁਰ ਬਿਦਤਨਿ ਕੀ ਬਾਤ। ਪਰਸਤਿ ਭਈ ਮਹਦ ਅਵਿਦਾਤ[3] ॥ ੧੩ ॥ ਘਟੀ ਚਤਰ ਲੌ ਰਿਕ ਗੁਰ ਰਹੇ। ਮ੍ਰਿਦੁਲ ਸੇਜ ਪਰ ਨਿੰਦ੍ਰਾ ਲਹੇ। ਬਹੁਰ ਉਠੇ ਸ਼੍ਰੀ ਗੁਰ ਭਗਵਾਨ। ਕਹਨੋ 'ਤੁਰੰਗਨਿ ਕੋ ਅਬਿ ਆਨਿ' ॥ ੧੪ ॥ ਸੁਨਤਿ ਦਾਸ ਨੇ ਰੁਚਿਰ ਬਨਾਈ। ਸਰਬ ਅੰਗ ਤੇ ਕਿਧ ਉਸਲਾਈ। ਰੁਚਿਰ ਜ਼ਾਨ ਕੋ ਪਾਵਨ ਕੀਨਸਿ। ਕਵਿਕਾ[4] ਲੈ ਕਰਿ ਮੁਖ ਮਹਿਂ ਦੀਨਸਿ ॥ ੧੫ ॥ ਛੋਰ ਸਾਥ ਬੰਧਨਿ ਕਰਿ ਲਯਾਵਾ*।ਸ਼੍ਰੀਸਤਿਗੁਰ ਕੇ ਨਿਕਟਿ ਜਨਾਵਾ।ਉਠੇ ਸੇਜ ਤਜਿ ਬਾਹਰ ਆਏ।ਚੌਥੀ[5] ਬਜ਼ਵਾ[6] ਨਿਕਟਿ ਅਨਾਏ ॥੧੬॥ ਪਾਇ ਰਕਾਬ ਪਾਇ ਆਰੋਹੇ[7]।ਗਹਿ ਬਾਗਾ ਆਗਲ ਮਗ ਜੋਹੇ।ਬਹਿਰ ਗਏ, ਗੁਰ ਛਾਯਾ ਹਰਿ।ਉਤਰ ਪਰੇ ਹਿਤ ਬੇਠਨਿ ਕੇਰ ॥੧੭॥ਕਿਤਿਕ ਸਿੱਖਨ ਭਹਿਂ ਪਹੁੰਚੇ ਜਾਇ। ਦਰਸ਼ਨ ਦਰਸਹਿ ਅਨੰਦ ਬਢਾਇ।--ਗੁਰਗਾਦੀ ਨਿਸ਼ਚੇ ਅਬਿ ਭਈ। ਸਭਿਹਿਨਿ ਕੀ ਸੈਸੇ ਮਤਿ ਗਈ--॥੧੮॥ ਇਮ ਮਨ ਜਾਨਿ ਜਾਨਿ ਢਿਗ ਆਵੈਂ। ਸਫਲਹਿਂ ਜਨਮ ਦਰਸ ਕੋ ਪਾਵੈਂ। ਗ੍ਰਾਮ ਬਿਖੈ ਸਭਿ ਸੋਢਿਨ ਪਾਸ। ਜਹਿਂ ਕਹਿਂ ਭਾਖਹਿਂ ਗੁਰੂ ਪ੍ਰਕਾਸ਼ ॥ ੧੯ ॥ ਤਬਹਿ ਜਸੂਸ

---

[1]ਥੋੜੀ। [2]ਕਹਿੰਦੇ। [3]ਉੱਜਲ। [4]ਲਗਾਮ। [5]ਘੋੜੇ ਦੀ ਇਕ ਜ਼ਾਤ ਅਥਵਾ ਰੰਗ। ਭਰ ਖੜੱਥੇ। [6]ਘੋੜੀ। [7]ਰਕਾਬ ਵਿਚ ਚਰਨ ਪਾਕੇ ਚੜ੍ਹੇ। *ਪਾ--ਬੰਧਨ ਮੋਚਨ ਕਰ ਲੇ ਆਵਾ।

ਧੀਰਮਲ ਕੇਰਾ। ਬਰਨਨ ਕੀਨਿ ਬ੍ਰਿਤਾਂਤ ਬਡੇਰਾ। 'ਗਏ ਵਹਿਰ, ਸਿਖ ਭਹਿ ਭੀ ਆਏ। ਹੋਤਿ ਪ੍ਰਤਾਪ ਦਸਹੁ ਦਿਸ਼ਿ ਛਾਏ' ॥ ੨੦ ॥ ਸੁਨਤਿ ਧੀਰਮਲ ਰਿਦੈ ਬਿਚਾਰਾ। ਨਿਜ ਮਸੰਦ ਸੋਂ ਬਾਕ ਉਚਾਰਾ। 'ਇਹ ਤੌ ਬਜ਼ਾਯ ਅਸਾਧ ਹਮਾਰੈ। ਟਰਹਿ ਨਹੀਂ ਕਨੌਜੂ ਬਿਨ ਮਾਰੈ ॥ ੨੧ ॥ ਜਿਭ ਕਿਭ ਬਿਦਤ ਬਾਰਤਾ ਭਈ।—ਗੁਰਤਾ ਕੀ ਗਾਦੀ ਇਨ ਲਈ—। ਭਨੋਂ ਭਨੋਂ ਦੇਸ਼ ਬਿਦੇਸ਼ਨਿ ਜਾਵੈ। ਸੁਨਿ ਸੁਨਿ ਸਗਰੇ ਨਰ ਭਹਿ ਆਵੈਂ॥੨੨॥ ਅਸ ਨ ਹੋਹਿ ਇਹ ਗੁਰ ਹੁਇ ਜਾਈ। ਹਮਰੀ ਪੂਜਾ ਪਰਹਿ ਪਿਛਾਈ'। ਸੁਨਿ ਮਸੰਦ ਨੇ ਧੀਰਜ ਦੀਨੋ। 'ਕਨੌਂ ਪਛੁਤਾਇ ਮਨਹੁ ਬਲ ਹੀਨੋ ?॥ ੨੩॥ ਮੈਂ ਜਸੂਸ ਰਾਖੇ ਭਹਿ ਲਾਇ।ਸੈਂਝ ਸਮੈ ਲੈ ਹੌਂ ਤਿਸ ਘਾਇ।ਸਕਲ ਵਸਤੁ ਕੌ ਆਨਹਿ ਛੀਨ। ਸੋ ਤੁਮ ਤੇ ਸਭਿ ਹੀ ਬਿਧਿ ਹੀਨ[1] ॥ ੨੪ ॥ ਅਸ ਤੌਂ ਢਿਕਰ ਧਾਰਿ ਹਮ ਰਹੈਂ। ਭਲੋ ਆਪ ਕੌ ਜਿਮ ਹੁਇ,ਚਹੈਂ। ਨਾਂਹਿ ਭ" ਅਬਿ ਜਸੂਸ ਜੋ ਆਵਾ।—ਵਹਿਰ ਗਯੋ—ਤਿਨ ਆਨਿ ਸੁਨਾਵਾ ॥ ੨੫ ॥ ਜੋ ਹਮਰੇ ਢਿਗ ਮਗ ਕੌ ਆਇ[2]। ਬ੍ਰਿੰਦ ਤੁਰੰਗੀਂ ਦੇਂ ਚਲਿਵਾਇਇਕ ਗੁਲਕਾ ਲਾਗੈ ਮਰਿ ਰਹੈ। ਬਹੁਤ ਲਗੈ ਕਨੌਂ ਜੀਵਨ ਲਹੈ' ॥੨੬॥ਇਮ ਕਹਿ ਤਮਾਰ ਸੁਭਟ ਕੁਛ ਕਰੈ। ਕਸਿ ਕੈ ਕਮਰ ਭਇ ਭਹਿ ਖਰੈ। 'ਜਬਿ ਆਵਹਿ ਇਭ ਦਿਸ਼ਿ ਲਿਹੁ ਦੇਖਿ। ਹਤਹੁ ਤੁਰੰਗੀਂ ਮਿਲਹੁ ਅਸ਼ੇਖ ॥੨੭ ॥ ਭਾਕ ਨਿਸ਼ਾਨੋ ਹਨਹੁ ਬਨਾਇ। ਨਹਿ ਜੀਵਤ ਜਿਮੈਂ ਘਰ ਕੌ ਜਾਇ'। ਦੁਸ਼ਟ ਮਸੰਦ ਸੁ ਬਿਧਿ ਕਰਿ ਐਸੇ। ਧੀਰਮੱਲ ਕੇ ਢਿਗ ਹੁਇ ਬੈਸੇ ॥੨੮ ॥ ਕਹਤਿ ਭਯੋ 'ਮੈਂ ਸੁਨੀ ਦੁਪਹਿਰੇ। ਨਿੰਦ੍ਰਾ ਬਸਿ ਪ੍ਰਯੰਕ ਪਰ ਠਹਿਰੇ। ਗਯੋ ਨ ਮੈਂ ਭਬਿ ਕੀਨਿਬਿਚਾਰਾ—ਪਰਹਿ ਰੌਰ ਅਬਿ ਦਿਵਸਮਝਾਰ॥੨੯ ॥ ਕੌ ਜਾਨੈ ਜੋ ਕਨਾ ਹੁਇ ਜਾਇ—। ਯਾਂਤੇ ਸਮੈ ਸੁ ਲੀਨਿ ਬਚਾਇ। ਇਹਾਂ ਤੁਰੰਗ ਜਿ ਲਗੈ ਨ ਕੋਇ। ਪੁਨ ਪਹੁੰਚਹਿ ਘਰ ਮਹਿੰ ਜਹਿ ਹੋਇ' ॥੩੦ ॥ ਇਮ ਕਰਿ ਮੰਤ੍ਰ ਬੈਠਿ ਮਿਲਿ ਰਹੈ। ਗੁਰੂ ਉਛੀਕਹਿਂ ਪੰਥਹਿ ਲਹੈ। ਇਤਨੇ ਮਹਿੰ ਸ਼੍ਰੀ ਤੇਗ ਬਹਾਦਰ। ਬੜ੍ਹਵਾ ਪਰ ਓਢੇ ਸਿਰ ਚਾਦਰ ॥੩੧॥ ਸਹਿਜ ਸੁਭਾਇਕ ਆਵਨਿ ਕਰਿ ਹੀਂ। ਹਾਥ ਬਿਖੈ ਬਾਗਾਨਿ ਉਲਰਿਹੀਂ। ਤੇਜ ਤੁਰਗਨਿ ਹੋਤਿ, ਚੰਭਾਵਤਿ। ਦੇ ਦੇ ਧੀਰਜ ਪੰਥ ਚਲਾਵਤਿ॥੩੨॥

[1]ਮਾਫ਼ਾ ਹੈ। [2]ਨਹੀਂ ਤਾਂ, ਭਾਵ ਜੇ ਸ਼ਾਮਾਂ ਵੇਲੇ ਮਾਖਨ ਦੀ ਤਜਵੀਜ਼ ਪਸੰਦ ਨਹੀਂ ਤਾਂ। [3]ਜੇ ਰਸਤੇ (ਜਾਂਦਿਆਂ ਗੁਰੂ ਤੇਗ਼ਬਹਾਦਰ) ਸਾਡੇ ਕੋਲੋਂ ਦੀ ਲੰਘਿਆ ਤਾਂ"""।

ਸੂਖਮ ਇਕ ਕਰ ਬਿਖੈ ਰੁਮਾਲ। ਮੰਦ ਮੰਦ ਗਮਨਤਿ ਸੁਖ ਚਾਲ।
ਜਥਹਿ ਗ੍ਰਾਮ ਪ੍ਰਵਿਸ਼ੇ ਗੁਰ ਆਇ। ਛੁਟੀ ਤੁਰੰਗੀਂ ਸ਼ਬਦ ਉਠਾਇ ॥੨੩॥
ਤੁਪਕ ਤੜਾਕ ਅਚਾਨਕ ਸੁਨਿ ਕੈ। ਤੇਜ ਤੁਰੰਗਨਿ ਭੀ ਡਰ ਗੁਨਿ ਕੈ।
ਭਬਿ ਸ਼੍ਰੀ ਸਤਿਗੁਰ ਬਾਗ ਉਠਾਈ। ਦੇਖਤਿ ਤਿਸ ਦਿਸ਼ਿ ਗਿਰਾ ਅਲਾਈ
॥ ੨੪ ॥ ਦੋਹਰਾ ॥ 'ਭਲੇ ਧੀਰਮਲ ਭਲੇ ਜੀ, ਭਲੇ ਧੀਰਮਲ ਧੀਰ' ॥
ਬਹੁਤ ਬਾਰਿ ਬੋਲੋ ਬਦਨ ਸ਼੍ਰੀ ਪ੍ਰਭੁ ਗੁਨੀ ਗਹੀਰ ॥ ੨੫॥ ਚੌਪਈ ॥ ਮੰਦ ਦੁਰਾਇ[1] ਤੁਰੰਗਨਿ ਚਲੇ। ਬੋਲਤਿ 'ਭਲੇ ਧੀਰਮਲ ਭਲੇ'। ਅਪਨੇ
ਸਦਨ ਪ੍ਰਵੇਸ਼ੇ ਜਾਇ। ਉਤਰਿ ਸੇਜ ਪਰਿ ਰਹੇ ਸੁਹਾਇ ॥ ੨੬ ॥
ਇਤਿ ਸ੍ਰੀ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤਿਤੀਯਕਿ ਕਲੇ 'ਧੀਰਮੱਲ ਕੇ ਤਿਰੰਦ' ਪ੍ਰਥਮ ਅਸਟਕੰ ਨਾਮ ਦ੍ਵਾਦਸਮੋ ਅੰਸੂ ॥ ੧੨ ॥

੧੩. [ਧੀਰਮੱਲ ਵੱਲੋਂ ਗੋਲੀ ਚੱਲੀ ਤੇ ਲੁੱਟ]।

ਦੋਹਰਾ ॥ ਚਿਤ ਮਹਿ ਚਿਤਹਿੰ ਕੁਕਰਮ ਕੋ ਜਥਾ ਧੀਰਮਲ ਕੀਨਿ[2]। ਸੋਢੀ
ਅਪਰ ਕਿਤੇਕ ਹੀ ਦ੍ਵੈਖ ਬੁੱਧਿ ਮਹਿ ਭੀਨ ॥ ੧ ॥ ਚੌਪਈ ॥ ਤਉ ਕਰਤਿ ਸਭਿਹਿਨਿ ਪਰ ਦਾਯਾ। *–ਠਾਨਹਿੰ ਕ੍ਰੋਧ ਜਿ ਲੋਭੀ ਮਾਯਾ। ਅੰਤਰ ਅੰਧੇ
ਗਯਾਨ ਬਿਹੂਨੇ। ਸ਼ਾਂਤੀ ਸਭਿ ਸੰਤੋਖ ਤੇ ਊਨੇ ॥ ੨ ॥ ਤਾਪ ਈਰਖਾ ਅਧਿਕ ਤਪਾਏ। ਪ੍ਰਭੁ ਨਾਮ ਬਿਨ ਕਨੈਂ ਸੁਖ ਪਾਏ।ਸਿੱਖਜਨਨਿ ਸ਼ੋਧ ਹੇਤੁ
ਹਮ ਹੋਏ। ਸਹਿ ਨ ਸਕਹਿੰ ਮੂਰਖ ਮਤਿ ਜੋਏ–॥ ੩॥ ਜਾਨਿ ਭਵਿੱਖਜਨ ਕੋ ਬਿਰਤਾਂਤ। ਬੈਠੇ ਮੌਨ ਧਰੇ ਉਰ ਸ਼ਾਂਤਿ।ਪਿਖਿ ਜਸੁਸ ਨੇ ਏਕਲ ਲਹੋ।
ਕੋ ਇਕ ਦਾਸ ਪਾਸ ਜਿਨ ਅਹੋ ॥੪॥ ਗਯੇ ਉਡਾਇਲ ਕਰਤਿ ਬਿਲੰਦ। ਧੀਰਮੱਲ ਅਰੁ ਜਹਾਂ ਮਸੰਦ। ਸੁਧਿ ਦੀਨਸਿ 'ਏਕਾਕੀ ਅਹੋਂ। ਆਨਿ
ਬਹਿਰ ਤੇ ਅਬਿ ਹੀ ਬਹੋ'॥੫॥ਤਬਿ ਮਸੰਦ ਲੈ ਕਰਿ ਛਟ ਬ੍ਰਿੰਦ।ਚਲਤਭਏ ਛਏ ਕੁਸੋਨ[3] ਬਿਲੰਦ। ਛੀਂਕ ਦਾਹਿਨੇ ਦਿਸ਼ਿ ਮਹਿੰ ਹੋਈ। ਸਨਮੁਖ
ਪੌਨ ਪੂਰ ਮੁਖ ਗੋਈ ॥ ੬ ॥ ਬਾਮ ਬਿਲੋਚਨ ਫਰਕਨਿ ਲਾਗਾ। ਘਟ ਫੁਰਨੇ ਇਕ ਆਵਤਿ ਆਗਾ।ਧੀਰਮਲ ਭਬਿ ਕੀਨਿ ਹਟਾਵਨਿ। 'ਠਹਿਰ,
ਘਰੀ ਇਕ ਮੈਂ ਕਰਿ ਜਾਵਨਿ[4]' ॥ ੭ ॥ ਨੀਕੀ ਬਾਤ ਨਹੀਂ ਕੁਛ ਹੋਈ। ਬਨਹਿ ਬਿਪਰਜੋ ਕਹੈ ਨ ਕੋਈ[5]*।ਦ੍ਰਿਢ ਨਹਿੰ,ਚਹਨੇ ਜਾਇ ਮਨ ਮੇਰਾ।

---

[1]ਦੌੜਾ ਦੌੜਾਕੇ। [2]ਭਾਵ (ਗੁਰੂ ਜੀ) ਧੀਰਮੱਲ ਦੇ ਕੁਕਰਮ ਤੇ ਵਿਚਾਰ ਕਰਦੇ ਹਨ। [3]ਇਹ ਵਿਚਾਰ ਕਰਦੇ ਹਨ:–। [4]ਕੁਸ਼ਗਨ। [5](ਹੁਣ) ਠਹਿਰ ਜਾਹ, ਇੱਕ ਘੜੀ ਮਗਰੋਂ ਜਾਵੀਂ। [6]ਕੋਈ ਉਲਟੀ (ਗਲ ਜੇ ਹੋ ਪਈ ਤਾਂ ਮੁੜਕੇ) ਕੋਈ ਕਹੇ ਨਾ (ਕਿ ਤੂੰ ਓਸ ਵੇਲੇ ਕਿਉਂ ਨਾਂ ਰੋਕ ਲਿਆ)। *ਪਾ–ਬਾਹਨ ਕੋਈ।

ਹਤਿ ਹੋਵਤਿ ਉਤਸ਼ਾਹ ਬਡੇਰਾ॥੯॥ਰਿਦੇ ਸਮਝਿ ਕਰਿ ਕਾਰਜ ਕਰਨੋ[1]। ਤਿਹ ਔਸ਼ੁਰਜ ਨ ਹੋਵਤਿ ਹਰਨੋ[2]। ਧੀਰਮੱਲ ਕਹਿ 'ਧੀਰ ਧਰੀਜੈ। ਕੌਨ ਸਹਾਇਕ ਤਿਹ ਪਰਖੀਜੈ[3]' ॥ ੯ ॥ ਸੁਨਿ ਮਸੰਦ ਨਹਿ ਮਾਨੀ ਬਾਤ। ਕਹਨਿ ਲਗਜੋ 'ਤੁਮ ਕਹੋਂ ਭਰਪਾਤਿ। ਮੱਖਣ ਸਿੱਖ ਦੂਰ ਹੈ ਭਿਰਾ ।ਕਿਸ ਨਹਿੰ ਬੋਲਨਿ ਦੇਉਂ ਉਚੇਰਾ ॥ ੧੦ ॥ ਅਪਰ ਨ ਤਹਾਂ ਸਹਾਇਕ ਕੋਈ। ਕਿਹ ਸੋਂ ਮਿਲਹਿ ਨ ਬੋਲਹਿ ਸੋਈ[4]। ਨਿੱਤ ਰਹਤਿ ਉਨਮੱਤ ਮਹਾਨਾ। ਨਹਿ ਸਨੇਹ ਕਿਸ ਹੂੰ ਸੋਂ ਠਾਨਾ ॥ ੧੧ ॥ ਤੁਮ ਨਿਚਿੰਤ ਬੈਠੇ ਰਹੁ ਭੈਰੇ। ਸਕਲ ਭਾਰ ਇਹ ਹੈ ਸਿਰ ਮੇਰੇ। ਕਾਰਜ ਸੁਧਰੈ ਤੌ ਹੁਇ ਤੇਰਾ। ਬਿਗਰੈ ਹਮ ਮਰਿ ਹੈਂ ਤਿਸ ਬੇਰਾ' ॥ ੧੨ ॥ ਇਮ ਕਹਿ ਸਨਧਬੱਧ ਭਟ ਹੇਰਿ। ਅਪਨਿ ਸਾਥ ਹਿਤ ਲੀਨਸਿ ਟੇਰ। ਸੌ ਤਵੰਗ ਲਛ ਹਤਨੇ ਹਾਰ[5] ।ਤਿਹ ਸੋਂ ਭਨਜੋ ਸਮੀਪ ਹਕਾਰਿ ॥ ੧੩ ॥ 'ਜਥਹਿ ਨਿਕਟਿ ਹੁਇ ਤਿਨ ਕੋ ਜਾਇ। ਹਤਹੁ ਤਾਕ ਕਰਿ ਤੁਪਕ ਬਨਾਇਹੁਇ ਜੁ ਪਿਛਾਰੀ,ਸਭਿ ਸਹਿ ਲੈਹਿੰ[6]। ਏਕ ਬਾਰ ਤਿਹ ਕੋ ਹਤਿ ਦੈਹਿ' ॥੧੪ ॥ ਸੈਗ ਪਚੀਸਕ ਭਟ ਲੈ ਚਲਜੋ। ਕੋਤਿਕ ਦਾਸਨਿ ਕੋ ਗਨ ਮਿਲਜੋਤੁਛਨਿ ਠਾਨੇ ਗਮਨ ਕਰੰਤੀ। ਚਲਤੇ ਤੁਰਨ ਕਦਮ ਉਠੰਤੇ ॥ ੧੫ ॥ ਸਤਿਗੁਰ ਕੇ ਘਰ ਪਹੁੰਚੇ ਜਾਇ। ਏਕਹਿ ਥਾਰਿ ਪਰੇ ਅਰਰਾਇ। ਕੋਤਿਕ ਹੁਤੇ ਜੁ ਮਾਨਵ ਪਾਸ। 'ਕਜਾ ਹੈ ਕਜਾ ਹੈ' ਕਰਹਿੰ ਅਵਾਸ।੧੬॥ਮਾਰਿ ਮਾਰਿ ਕਰਿ ਆਨਿ ਪਰੇ ਹੈਂ।ਔਚਕ ਪੌਰ ਮਝਾਰ ਥਰੇ ਹੈਂ। ਹਥੋਹਥੀ ਗਹਿ ਲੀਨਸਿ ਕੋਈ।ਰੌਰ ਮਚਜੋ ਦੌਨਹੁ ਦਿਸ਼ਿ ਤੋਈ॥੧੭॥ਸਮੁਖ ਭਏ ਕੋਤਿਕ ਤਬਿ ਹੇਰੇ।'ਹਤਹੁ ਬੰਦੂਕ'ਮਸੰਦ ਸੁ ਟੇਰੇ।ਤਤਛਿਨ ਤਿਸ ਨੇ ਤਾਕ ਚਲਾਈ।ਸਤਿਗੁਰ ਕੇ ਸਿਰ ਕਹੁ ਚਲਿ ਆਈ ॥੧੮॥ ਕਰ ਹੁੰਕਾਰ ਦੀਨਿ ਸੋ ਟਾਰੀ[7]। ਮਸਤਕ ਚਾਟਤਿ[8] ਗਿਰੀ ਅਗਾਰੀ। ਕੁਛਕ ਚਰਮ ਗੁਲਕਾ ਨੇ ਫਾਰਾ। ਰੁਧਿਰ ਅਲਪ ਸਰਢਜੋ ਤਿਸ ਬਾਰਾ॥੧੯॥ ਦੇਖਿ ਦਾਸ ਕੋ ਮਾਨਿ ਘਨੇਰੇ। ਹਾਹਾਕਾਰ ਕੀਨਿ ਬਹੁਤੇਰੇ। ਕਿਤਿਕ ਤਰਜਿ[9] ਕਰਿ ਦੂਰ ਹਟਾਏ।ਕੋਤਿਕ ਗਹਿ ਕਰਿ ਦਾਸ ਬਿਠਾਏ ॥੨੦॥ ਸਭਿ ਦੀਨਾਰ ਜੁ ਧਰੀ ਅਗਾਰੀ । ਲਈ ਉਠਾਇ ਵਸਤੁ ਗਨ

[1]ਕਰਨਾ ਚਾਹੀਏ। [2]ਸਹਾਰਾ ਕਰੋ ਤੇ ਪਹਿਲੋਂ ਪਰਖ ਲਓ ਕੌਣ ਕੌਣ ਉਸਦਾ ਸਹਾਇਕ ਹੈ। [3]ਭਾਵ ਗੁਰੂ ਜੀ। [4]ਸੋ (ਮੁਰਮੇ) ਬੰਦੂਕ ਦਾ ਨਿਸ਼ਾਨਾ ਫੁੰਡਣ ਵਾਲੇ। [5]ਸਹਿ ਲਵਾਂਗੇ। [6](ਗੁਰੂ ਜੀ ਨੇ) ਹੁੰਕਾਰਾ ਭਰ ਕੇ ਗੋਲੀ ਰੋਗ ਦਿੱਤੀ। [7]ਭਾਵ ਡੁਹਕੇ। [8]ਤੜਫਨਾਂ ਕਰਕੇ।

ਸਾਰੀ। ਕੋਤਿਕ ਕੋ ਕਰਤਲ ਤੇ ਮਾਰਾ[1]। ਖੜਗ ਮੁਸ਼ਟ ਤੇ ਕੋਇ ਪ੍ਰਹਾਰਾ ॥੨੧॥ ਜੋ ਮੁਖ ਬੋਲਹਿ ਮਾਰਹਿੰ ਭਾਂਹੀ।ਕਰਤਿ ਆਪਨੋ ਬਲ ਗਰਬਾਹੀਂ। ਵਸਤੁ ਸਦਨ ਕੀ ਪੁਰਬ ਜੋਈ। ਕਰਿ ਬਲ ਛੀਨ ਲੀਨਿ ਸਭਿ ਤੋਈ ॥ ੨੨ ॥ ਬਸਤੁ ਉਪਾਇਨ ਕੋ ਜੇ ਆਏ। ਬੰਧੇ ਭਾਰ ਤੁਰਤ ਉਠਵਾਏ। ਸੰਖ ਚਮਰ ਸਭਿ ਹਰੇ ਤਿਨਹੂੰ ਨੇ। ਪਾਪ ਕਰਮ ਕੋ ਕਰਨੋ ਜਿਨਹੂੰ ਨੇ ॥੨੩॥ ਤਬਿ ਦੁਰਾਮਤਾ ਕਹਤਿ ਮਸੰਦ। 'ਗੁਰਤਾ' ਕੋ ਛਸਾਇ ਮਸਨੰਦ। ਬੈਠਿ ਗਏ ਤੁਮ ਕਿਨੈ ਬਿਠਾਏ ?।ਧੀਰਮੱਲ ਤੇ ਨਹਿੰ ਡਰਪਾਏ?॥੨੪॥ ਬ੍ਰਿੰਦ ਮਸੰਦ ਨ ਤੁਮ ਢਿਗ ਆਏ। ਜਿਸ ਤੇ ਗੁਰਤਾ ਲੈਤਿ ਜਮਾਏ। ਬੋਲਨਿ ਮਿਲਿਨੇ ਕੀ ਸੁਧਿ ਨਾਂਹੀ।ਬਨਨਿ ਗੁਰੂ ਕਿਮ ਚਹਿ ਚਿਤ ਮਾਂਹੀ? ॥੨੫॥ਲੋਭ ਦਰਬ ਕੋ ਧਾਰਿ ਘਨੇਰਾ।ਮੱਖਣ ਮਿਲਨੋ ਧਨਾਢ ਬਡੇਰਾ।ਨਿਜ ਘਰ ਮਹਿੰ ਥਿਤ ਮੰਤ੍ਰ ਪਕਾਵਾ । ਗੁਰੂ ਗੁਰੂ ਕਰਿ ਰੌਰ ਮਚਾਵਾ ॥ ੨੬ ॥ ਗੁਰੂ ਹਿਤ ਹੁਤੀ ਉਪਾਇਨ ਜੋਇ। ਕਪਟ ਧਾਰਿ ਕਰਿ ਲੀਨੀ ਸੋਇ। ਭੂਮ ਸਮੀਪ ਸੋ ਕਿਮ ਰਹਿ ਸਕਿ ਹੈ।ਜਿਮ ਮ੍ਰਿਗਲੇ ਸਿਹ ਕੇਹਰਿ ਤਕਿ ਹੈ[2] ॥ ੨੭ ॥ ਮਹਾਂ ਗਰੀਬ ਦੀਨਤਾ ਸਾਥ। ਕਿਮ ਸੋ ਬਨੈ ਸਿਖਨਿ ਕੋ ਨਾਥ। ਭੂਖ ਤੇ ਛੀਨਹਿੰ ਹੈ ਜਬਿ ਐਸੇ। ਪੁਨਹਿੰ ਭੂਸਭ ਲੈ ਕੋਇ ਨ ਕੈਸੇ ॥੨੮॥ ਗੁਰਤਾ ਧੀਰਮੱਲਨ ਕੀ ਹੋਇ। ਕਥੈਂ[3] ਪੁਸ਼ਾਵਹਿ ਆਨ ਜਿ ਕੋਇ। ਕ੍ਰਿਛ ਅਨਜਾਨ ਪਨੇ ਕਿਧ ਏਤੀ। ਧਾਂਤੇ ਭਈ ਸਾਸਨਾ ਛੇਤੀ ॥ ੨੯॥ ਬਹੁਰ ਕਰਹੁ ਜੋ ਟਰਹੁ ਨ ਟਾਰੇ। ਹਾਨ ਪ੍ਰਾਨ ਹੁਇ ਜਾਇੰ ਤੁਮਾਰੇ। ਅਬਿ ਕੋ ਜੀਵਤਿ ਜਗ ਮਹਿੰ ਰਹਨੋ। ਹਿਤ ਕੋ ਬਾਕ ਲਖਹੁ, ਮੈਂ ਕਹਨੋ' ॥ ੩੦ ॥ ਸ਼੍ਰੀ ਗੁਰ ਤੇਗ ਬਹਾਦਰ ਮਾਤਾ। ਨਾਮ ਨਾਨਕੀ ਜਗ ਬੱਖਯਾਤਾ। ਸੁਨਿ ਮਸੰਦ ਤੇ ਕ੍ਰੋਧ ਬਢਾਵਾ। ਭਰਜਤਿ[4] ਅਧਿਕ ਕਹਤਿ ਗੁਰ ਦਾਵਾ ॥ ੩੧॥ 'ਅਮ ਸੁਤ ਕੋ ਗੁਰੂ ਪਿਤਾ ਪਿਤਾਮੈ। ਲੇਤਿ ਉਪਾਇਨ ਚਹੁੰਦਿਸ਼ਿ ਧਾਮੈ। ਕੌਨ ਹੋਇ ਤੁਮ ਹਮਹਿ ਹਟਾਵੋ। ਬਿਨਾ ਕਾਜ ਨਿਜ ਬੈਰ ਲਗਾਵੋ॥੩੨॥ ਨਿਜ ਨਿਜ ਘਰ ਕੇ ਸਕਲ ਬਿਸ਼ੇਸ਼। ਕੌਨ ਹਟਾਵਹਿਗੋ ਕਰਿ ਦ੍ਵੇਸ਼। ਧੀਰਮੱਲ ਕੇ ਧਾਮ ਨ ਗਏ।ਤਿਸ ਕੇ ਗ੍ਰਾਮ ਪ੍ਰਵੇਸ਼ ਨ ਭਏ॥੩੩॥ ਸੈਕਰਤਾਰ

---

[1]ਚਪੇੜਾਂ ਮਾਰਕੇ। [2]ਭਾਵ ਤੁਸਾਡਾ ਲੈਣਾ ਐਸਾ ਹੈ ਜਿਵੇਂ ਸ਼ੇਰ ਦੇ ਤਕਦਿਆਂ ਕੋਈ ਮ੍ਰਿਗ ਹਰਕ ਲੈ ਛਡੇ। ਮੁਰਾਦ ਹੈ ਕਿ ਤੁਸਾਂ ਪਾਸ ਨਹੀਂ ਰਹਿਣ ਦਿਆਂਗੇ। [3]ਕਿਵੇਂ। [4]ਤਪ ਕੇ।

ਪੂਰੇ ਤੇ ਆਧੇ। ਬੀਚ ਬਕਾਲੇ ਦੰਭ ਕਮਾਧੇ। ਜੋ ਗੁਰਤਾ ਤਿਸ ਕੋ ਢਿਗ ਆਈ। ਕਨੋਂ ਨਿਜ ਗ੍ਰਾਮ ਨ ਬਿਖੈ ਪੁਜਾਈ॥ ੩੪ ॥ ਲੋਭ ਅਗਨਿ ਤੇ ਤੁਝਹਿ ਜਰਾਵਾ। ਧੀਰਮੱਲ ਘਰ ਲਾਗਿਸਿ ਦਾਵਾ[1]। ਜਹਿ ਕਹਿ ਢਿਰਹੁ ਹੇਤੁ ਧਨ ਚਾਹਨਿ।ਨਿਜ ਗੰਭੀਰਤਾ ਕੋ ਕਰਿ ਦਾਹਨਿ॥੩੫॥ਹਮ ਬੈਠੇ ਨਿਜ ਸਦਨ ਮਝਾਰਾ। ਤੁਝਨਿ ਧਾਰੇ ਕਰਹਿੰ ਗੁਜ਼ਾਰਾ। ਜੇ ਸਿਖ ਆਵਹਿੰ ਦੇਹਿੰ ਉਪਾਇਨਾ।ਤੁਮ ਕਨੋਂ ਆਵਹੁ ਹਮਰੇ ਆਇਨ[2]॥੩੬॥ਹਮ ਤੁਮਰੋ ਢਿਗ ਜਾਇੰ ਨ ਕਬੈ।ਦਰਬ ਚਢਾਇੰ ਸਿਖਨ ਜੇ ਸਬੈ।ਅਬਿ ਜਬਰੀ ਕਰਿ ਆਨਿ ਪਰੇ ਹੋ। ਜਨੋਂ ਬਿਖ[3] ਪੀ ਕਰਿ ਆਪ ਮਰੇ ਹੋ ॥ ੩੭ ॥ ਨਿੰਮ੍ਰ ਪੌਰ ਗੁਰ ਘਰ ਕੋ ਜਾਨਿ[4]। ਊਚੇ ਕੋ ਢਹਿ ਜਾਇ ਗੁਮਾਨ। ਬੁਰਾ ਹੋਨਿ ਤੁਮਰੋ ਢਿਗ ਆਵਾ। ਜਿਸਤੇ ਐਸੋ ਗਰਬ ਜਨਾਵਾ ॥ ੩੮ ॥ ਦਰਬ ਹਜ਼ਾਰਨਿ ਹੀ ਘਰ ਮਾਂਹੀ[5]। ਤਊ ਨ ਦੂਤੀਓ ਦੇਖਿ ਸਕਾਹੀਂ। ਸ਼੍ਰੀ ਬਾਬਾ ਨਾਨਕ ਜਗਤੇਸ਼। ਢਲ ਦੇ ਤੁਮ ਕੋ ਕਸ਼ਟ ਬਿਸ਼ੇਸ਼॥੩੯॥ਜੇ ਕਰਿ ਮੋਹਿ ਪੁੱਤ੍ਰ ਕੇ ਭਾਲ। ਗੁਲਕਾ ਲਗਤਿ ਮਰਤਿ ਤਤਕਾਲ। ਭਵਿ ਕੋ ਹੋਵਤਿ ਹਾਲ ਤੁਮਾਰੋ ? ਕਿਧੌ ਕੁਕਰਮ ਮਹਾਂ ਹੱਤਨਾਰੋ !'॥ ੪੦ ॥ ਇੱਤਨਾਦਿਕ ਕਹਿ ਬਾਰੰ ਬਾਰੀ। ਮਾਤ ਨਾਨਕੀ ਦੁਖਿਤਿ ਪੁਕਾਰੀ। ਭਾਲ[6] ਪੁੱਤ੍ਰ ਕੋ ਪੌਂਛਨਿ ਕਰਨੋ ਨੀਰ ਬਿਲੋਚਨ ਤੇ ਬਹੁ ਢਰਨੋ ॥੪੧॥ ਨਧੋ ਜਨਮ ਨਿਜ ਸੁਤ ਕੋ ਜਾਨਾ। ਤਪਤ ਰਿਦਾ ਦੁਖ ਪਾਇ ਮਹਾਨ॥ ਸ਼੍ਰੀ ਗੁਰ ਤੇਗ ਬਹਾਦਰ ਕਹਨੋ।'ਧਨ ਮਹਿੰ ਇਹ ਕੁਕਰਮ ਹੀ ਲਹਨੋ॥੪੨॥ਧਾਂਤੇ ਹੈ ਜਨਨੀ ਦਿਹੁ ਜਾਨਿ। ਤਿਨ ਘਰ ਪਰਿਹੈ[7] ਕਸ਼ਟ ਮਹਾਨ। ਧਨ ਕੇ ਤਜਾਗਨਿ ਹੀ ਸੁਖ ਹੋਇ। ਲੇਨਹਾਰ ਲਹਿ ਸੰਕਟ ਸੋਇ[8] ॥ ੪੩ ॥ ਇਮ ਧੀਰਜ ਸੋਂ ਬੈਠੇ ਰਹੇ। ਜਨਨੀ ਕੋ ਬਰਜਨ ਹਿਤ ਕਹੇ। ਸੋ ਮਸੰਦ ਕਰਿ ਓਜ ਘਨੇਰਾ। ਵਸਤੁ ਸਰਬ ਲੇ ਦਰਬ ਬਡੇਰਾ ॥ ੪੪ ॥ ਅਭਿ ਪ੍ਰਸੰਨਤਾ ਧਰਿ ਕਰਿ ਉਰ ਮੈਂ। ਪਹੁੰਚਨੋ ਧੀਰ ਮੱਲ ਕੇ ਘਰ ਮੈਂ। ਸਗਰੀ ਵਸਤੁ ਆਪ ਦਿਖਾਈ। ਬਹੁ ਦੀਨਾਰ ਧਰੀ ਅਗਵਾਈ ॥ ੪੫ ॥ ਹੇਰਤਿ ਭਯੋ ਪ੍ਰਸੰਨ ਘਨੇਰਾ।ਹੇਮ ਸੁ ਕੰਕਨ[9] ਲੈ ਤਿਸ ਬੇਰਾ।'ਸਾਧ ਸਾਧ' ਕਹਿ ਦਿਯੋ ਮਸੰਦ[10]।

---

[1]ਦਾਵਾ ਅਗਨੀ । [2]ਘਰ । [3]ਜ਼ਹਿਰ । [4]ਗੁਰੂ ਘਰ ਦਾ ਦਰਵਾਜਾ ਨੀਵਾਂ ਹੈ । [5](ਤਾਂਭੇ) ਘਰ ਵਿਚ। [6]ਅਸੀਰਵਾਦ । [7]ਪਵੇਗਾ । [8]ਸੌਣੇ ਦ ਕੜੇ । [9]ਭਾਵ ਦੇ ਦਿੱਤੇ ਮਸੰਦ ਨੂੰ ਸੋਨੇ ਦੇ ਕੜੇ ।

ਲੈ ਕਰਿ ਹਰਖਜੋ[1] ਰਿਦੇ ਬਿਲੰਦ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤਿਸਾਰਧਿ ਕਥੇ 'ਸ਼੍ਰੀ ਗੁਰ ਤੇਗ ਬਹਾਦਰ ਕੇ ਡੇਰਾ ਲੂਟਨ' ਪ੍ਰਸੰਗ ਅਸਟਠੇ ਤਮ ਤ੍ਰੈਦਸਮੋ' ਅੰਸੂ ॥ ੧੩ ॥

੧੪. [ਧੀਰਮੱਲ ਦੀ ਕਠੋਰਤਾ]।

ਦੋਹਰਾ ॥ ਵਸਤੁ ਸਕਲ ਕੋ ਦੇਖਿ ਕੈ ਧੀਰਮਲ ਆਨੰਦਾਕੰਚਨ ਕੇ ਕੰਕਨ ਦਿਯੋ ਹਰਖਤਿ ਲਿਯੋ ਮਸੰਦ ॥ ੧ ॥ ਚੌਪਈ ॥ ਬੂਝੇ ਤੇ ਸਗਰੋ ਬਿਰਤਾਂਤ। ਕਹਜੋ ਮਸੰਦ 'ਸੁਨਹੁ ਸਭਿ ਬਾਤ। ਪਰਾਲਬਧ ਤੇ ਜੀਵਤ ਰਹਜੋ। ਚਲੀ ਤੁਪਕ ਝਥਿ ਨੀਕ ਨ ਲਹਜੋ[2] ॥ ੨ ॥ ਹਲੇ ਹਾਥ ਚਾਦ੍ਰਤਿ ਗਈ ਭਾਲ[3]। ਤਿਨ ਜਨਨੀ ਆਈ ਤਤਕਾਲ। ਤਿਸ ਨੇ ਰੱਛਾ ਕਰਿ ਸਭਿ ਭਾਂਤੀ। ਜੀਵਤ ਰਹਜੋ ਨ ਹੋਯਹੁ ਹਾਤੀ ॥੩॥ ਨਹਿ ਪਰੰਤੁ ਆਗੇ ਪੁਨ ਕਰੋ।ਇਮ ਕਰਿਬੇ ਤੇ ਭੈ ਬਹੁ ਧਰੋ। ਨਿਸ਼ਚੈ ਜਾਨਹੁ ਗੁਰੁਤਾ ਤੇਰੀ।ਜਹਿੰ ਕਹਿੰ ਲੈਹੁ ਭੇਟ ਬਹੁਤੇਰੀ ॥ ੪ ॥ ਤੇਗਬਹਾਦਰ ਕਜਾ ਹਮ ਆਗੇ।ਸਭਿ ਸੋਚੀ ਲਰਿਬੇ ਤੇ ਭਾਗੇ । ਤੁਮ ਸਮਾਨ ਨਹਿੰ ਦੂਸਰ ਕੋਈ। ਉੱਦਮ ਕਰਿ ਹੈ ਗੁਰ ਹੈ ਸੋਈ ॥੫॥ ਇਸ ਪ੍ਰਕਾਰ ਜੋ ਦ੍ਰਿਢ ਤੁਮ ਰਹੋ । ਨਿਹਸੰਸੈ ਗੁਰਤਾ ਕਹੁ ਲਹੋ। ਜਥਾ ਸ਼ਕਤਿ ਨਿਜ ਸੈਨ ਬਨਾਵਹੁ।ਸ਼੍ਰੀ ਹਰਿਰਾਇ ਸਦਰਸ਼ ਰਹਾਵਹੁ ॥ ੬ ॥ ਸੁਭਟ ਸ਼ਸਤ੍ਰ ਕੇ ਧਰਨੇ ਹਾਰੇ। ਬਲੀ ਤੁਰੰਗਮ ਤਰ ਅਸਵਾਰੇ। ਹੁਤੇ ਸਹੱਸ੍ਰ ਅਢਾਈ ਸੋਇ। ਸਮੁਖ ਸ਼ੱਤ੍ਰੂ ਕੇ ਸ਼ਸਤ੍ਰੀ[4] ਜੋਇ ॥੭॥ ਜਿਹਠਾਂ ਚਲਹਿੰ ਤਮਾਰ ਸਭਿ ਰਹੈਂ। ਰਿਪੁ ਬੱਲਵਾਨ ਤੁਰਤ ਹੀ ਗਹੈਂ। ਸ਼੍ਰੀ ਹਰਿਰਾਇ ਅਨੁਜ ਤੂੰ ਅਹੈਂ।ਤਿਨ ਕੀ ਸਮਤਾ ਸਭਿ ਬਿਧਿ ਲਹੈਂ॥੮॥ ਆਦਿ *ਗ੍ਰੰਥ ਸਾਹਿਬ ਤੁਝ ਤੀਰ। ਇਹੀ ਅਧਿਕਤਾ ਲਖਹੁ ਗੰਭੀਰ[5]। ਸ਼੍ਰੀ ਨਾਨਕ ਕੀ ਗਾਦੀ ਬੈਸ।ਮਿਲਿ ਹਮ ਸੋਂ ਕਰਿ ਅਨੰਦ ਹਮੈਸ[6]' ॥ ੯ ॥ ਸੁਨਿ ਕੈ ਧੀਰਮੱਲ ਹਰਖਾਵਾ:—।'ਗੁਰ ਗਾਦੀ ਪਰ ਹਮਰੋ ਦਾਵਾ।ਨਿਹਸੰਸੈ ਇਹ ਸਭਿ ਹੀ ਜਾਨੈਂ। ਦੇਸ਼ ਬਿਦੇਸ਼ ਉਪਾਇਨ ਆਨੈਂ ॥੧੦॥ ਤੂੰ ਮਸੰਦ ਲਾਯਕ ਕੋ ਮੇਰੇ[7]। ਸੁਮਤਿਵੰਤ ਦੀਰਘ ਨਰ ਹੇਰੇ[8]। ਗੁਰ ਘਰ ਕੋ ਸਗਰੋ ਬਿਰਤਾਂਤ।ਨੀਕੀ ਰੀਤਿ ਤੋਹਿ ਬੱਖਯਾਤ॥੧੧॥ਦੇਸ਼ਬਿਦੇਸ਼ਨਿ ਕੇਜੁ ਮਸੰਦ। ਕੋਤਿਕ ਲਯੁ ਹੈਂ ਕਿਤਿਕ ਬਿਲੰਦ।ਲਾਖਹੁ ਧਨ ਕੇ ਦੇਵਨ ਹਾਰੇ।ਦੇਸ਼ਨਿ

---

[1]ਖੁਸ਼ੀ ਹੋਇਆ (ਮਸੰਦ)। [2]ਚੰਗੀ ਤਰ੍ਹਾਂ ਦਿੱਸਦਾ ਨਹੀਂ ਸੀ। [3]ਭਾਵ ਗੋਲੀ ਮੱਥੇ ਨੂੰ ਛੁਹ ਕੇ ਲੰਘ ਗਈ। [4]ਸ਼ਸਤ੍ਰ ਪ੍ਰਹਾਰੀ। [5]ਭਾਰੀ। [6]ਮੇਰੇ ਲਾਇਕ ਦਾ ਹੈਂ। [7]ਤੂੰ ਦਿੱਸਦਾ ਹੈਂ। (ਅ) (ਤੂੰ) ਸਿਆਣਾਂ ਹੈਂ (ਤੈਂ) ਬੜੇ ਲੋਕ ਡਿੱਠੇ ਹਨ (ਭਾਵ ਤਜਰਬੇ ਕਾਰ ਹੈਂ)। (ਏ) ਭਾਵ ਅਸਾਂ ਕਈ ਦਾਨੇ ਟੁੱਕੇ ਹਨ ਪਰ"""""। *ਇਸ ਵੇਲੇ 'ਆਦਿ' ਪਦ ਵਰਤਣਾ ਕਲਮ ਚੁਕਾਈ ਹੈ।

ਸਿੱਖਨ ਤਿਨੈ ਅਨੁਸਾਰੈ ॥੧੨॥ ਨਿਜ ਮਤਿ ਕਰਿ ਤਿਨ ਲੈਹੁ ਮਿਲਾਇ। ਕਿਹ ਸਨਮਾਨਹੁ ਕਿਹ ਧਨ ਦਜਾਇ[1]।ਰਾਤ ਦਿਵਸ ਕਰਿ ਇਹੀਉਪਾਇ। ਕਰਤਿ ਰਹਹੁ ਜਿਸ ਤੇ ਸਭਿ ਆਇੰ ॥੧੩॥ ਤਿਨ ਅਨੁਸਾਰ ਸਿੱਖਨ ਪੁਨ ਆਵੈਂ। ਦਰਬ ਉਪਾਇਨ ਅਧਿਕ ਚਢਾਵੈਂ। ਨਿਹਸੰਸੈ ਪੁਨ ਅਨੰਦ ਕਰੀਜੈ। ਸ਼ਰਬ ਭਾਂਤਿ ਕੇ ਸੁਖ ਬਰਤੀਜੈ[2] ॥ ੧੪ ॥ ਇਮ ਪ੍ਰਸੰਨਤਾ ਕਰਿ ਕਰਿ ਘਨੀ। ਧੀਰਮੱਲ ਆਪਸ ਮਹਿੰ ਭਨੀ। ਕਿਤਿਕ ਕਾਲ ਮਨਭਾਵਤਿ ਕਰਿਹੀ। ਦੁਰਜਨਤਾ ਅਰੁ ਗਰਬਨਿ ਧਰਿਹੀਂ[3] ॥ ੧੫ ॥ ਸ਼੍ਰੀ ਗੁਰ ਤੇਗ-ਬਹਾਦਰ ਚੰਦ। ਨਿਜ ਸਰੂਪ ਮਹਿੰ ਸਦਾ ਅਨੰਦ। ਆਵਨ ਜਾਨੇ ਦਰਬ ਸਮਾਨ[4]। ਹਰਖ ਸ਼ੋਕ ਜਿਨ ਕੇ ਉਪਜਾ ਨ ॥੧੬॥ ਇਕ ਰਸ ਨਿਤ ਉਰ ਧੀਰਜਵੰਤ।ਮਹਿਦ ਜਿਤਿੰਦ੍ਰੈ ਗੁਨਨਿ ਮਹੰਤ।ਬਛ ਉਦਾਰ,ਤੇਜ[5]*,ਬੁਧਿ-ਵਾਨ। ਛਿਮਾਵੰਤ, ਉਰ ਕ੍ਰਿਪਾ ਮਹਾਨ ॥ ੧੭ ॥ ਸਰਲ ਚਿੱਤਜ ਨਿਸ਼-ਕਪਟ ਸਦੀਵੈ। ਮਹਾਂ ਮੋਹ ਮਦ ਲੋਭ ਨ ਥੀਵੈ।ਜਥਾ ਪ੍ਰਥਮ ਆਸਨ ਪਰ ਥੈਸੇ। ਮਨ ਉਦਬੇਗ ਬਿਨਾ[6] ਰਹਿੰ[7] ਤੈਸੇ ॥ ੧੮ ॥ ਮਾਤ ਨਾਨਕੀ ਅਤਿ ਦੁਖ ਪਾਯੋ। ਅੱਸ਼ੂ ਬੇਗ ਕੋ ਬਹੁਤ ਬਹਾਯੋ। 'ਹੇ ਸੁਤ ! ਕਸੈਂ ਤੁਮ ਚੇਤਤਿ ਨਾਂਹੀ।ਰਹਹੁ ਬੈਠਿੰ ਆਲਸ ਕੇ ਮਾਂਹੀ ॥ ੧੯ ॥ ਤਵ ਸ਼ਰੀਕ ਸਭਿ ਬਿਧਿ ਬਿਵਹਾਰਾ। ਕਰਤਿ ਸਦਾ ਅਪਮਾਨ ਹਮਾਰਾ। ਦਰਬ ਹਜ਼ਾਰਨਿ ਕੋ ਨਿਤ ਲੈਤੇ। ਕੁੰਚਤਿ[8] ਆਪ, ਨ ਦੂਸਰ ਦੇਤੇ ॥੨੦॥ ਕਰਹਿੰ ਕਪਟ ਕੇ ਅਨਿਕ ਉਪਾਧਾ। ਜਸੋਂ ਕਸੋਂ ਹਰਹਿੰ ਅਪਰ ਤੇ ਮਾਧਾ।ਉਤਸਵ ਬਜ਼ਾਹ ਆਦਿ ਜੋ ਕਰਿਹੀਂ।ਤਿਸ ਮਹਿੰ ਹਮ ਕੋ ਲਘੂ ਉਚਰਿਹੀਂ॥੨੧॥ ਲਖਹਿੰ ਨਿਲਾਇਕ ਬੁੱਧਿ ਬਿਹੀਨਾ। ਸੁਨਿ ਸੁਨਿ ਤਊ ਛਿਮਾ ਤੁਵ ਕੀਨਾ। ਅਬਿ ਤਿਨ ਨੇ ਕਜ਼ਾ ਕੀਨਸਿ ਏਹੀ। ਮਹਾਂ ਕੁਕਰਮ ਮੰਦਮਤਿ ਜੋਹੀ ॥੨੨॥ ਪੁਰਸ਼ਾਰਥ[9] ਤੁਮ ਕਰਹੁ ਨ ਕੋਈ। ਜਿਸ ਤੇ ਸਭਿ ਨਿਰਬਾਹਨ ਹੋਈ। ਦੁਸ਼ਟ ਆਤਮਾ ਜੋਹਤਿ ਜਾਵੈਂ[10]। ਦਰਬ ਹੋਤੁ ਬਹੁ ਪਾਪ ਕਮਾਵੈਂ ॥੨੩॥ ਤੌ ਮੇਰੀ ਗਤਿ ਕਹੁ ਕਜ਼ਾ ਹੋਤੀ। ਇਕ ਪੁੱਤ੍ਰ ਮੈਂ ਦੀਨ ਉਦੋਤੀ। ਅਬਿ ਲੌ ਪੋਤ੍ਰ ਨਹੀਂ ਮਮ ਹੋਵਾ। ਨਿਸ ਥਾਸੁਰ ਤੇਰੋ ਮੁਖ ਜੋਵਾ ॥ ੨੪॥ ਸ਼੍ਰੀ ਨਾਨਕ ਜੀ ਰੱਛਾ ਕੀਨਸਿ। ਹਤੀ ਭੁਵੰਗ ਨਿਫਲ ਕਰਿ ਦੀਨਸਿ। ਬਰਜਨਹਾਰ

[1]ਏਕੇ। [2]ਹੰਕਾਰ ਧਾਰਦਾ ਹੈ। [3]ਧਨ ਦਾ ਆਵਣਾ ਜਾਣਾਂ (ਜਿਨ੍ਹਾਂ ਨੂੰ) ਇੱਕੋ ਜਿਹਾ ਹੈ। [5]ਤੇਜ ਵਾਲੇ। [6]ਘਬਰਾਹਟ ਬਿਨਾਂ। [7]ਰਹੇ। [8]ਭੇਲਦੇ ਹਨ। [9]ਉੱਦਮ, ਬਲ। [10]ਜੇ ਮਾਰ ਜਾਂਦੇ ਤਾਂ।

*ਪਾ—ਜੇਤਾ।

ਇਨਹਿਨਹਿ ਕੋ ਈ।ਧਨ ਭੁਜਬਲ ਤੇ ਗਰਬਤਿਜੋਈ'॥੨੫॥ਇੱਤ੍ਯਾਦਿਕ ਕਰਿ ਕਰਿ ਬਿਰਲਾਪ। ਲੋਚਨ ਤੇ ਛੋਰਤਿ ਬਹੁ ਆਪ[1]। ਸ਼੍ਰੀ ਗੁਰ ਕਹਯੋ 'ਮਾਤ! ਧਰਿ ਧੀਰ। ਦੇਖਿ ਅਨੁਚਿਤ ਨਹੀਂ ਕਰਿ ਪੀਰ[2] ॥ ੨੬ ॥ ਜਥਰੀ ਕਰਤਿ ਗਰਬ ਧਰਿ ਜੋਇ। ਤਿਨ ਪਰ ਹਰਿ ਪ੍ਰਭੁ ਕ੍ਰੋਧਤਿ ਹੋਇ। ਸਭਿ ਐਸ਼੍ਵਰਜ ਹਰਹਿਛਿਨ ਮਾਂਹੀ।ਹੋਹਿੰ ਦੀਨ,ਦੁਖ ਭੇ ਬਹਿ ਪਾਂਹੀ॥੨੭॥ ਸਭਿ ਕੇ ਸਿਰ ਪਰ ਸ਼੍ਰੀ ਕਰਤਾਰ। ਦੇਖਿ ਕਰਮ ਸੁਖ ਦੁਖ ਦਾਤਾਰ। ਜਿਨਹੁੰ ਅਲੈਖ ਕਰਨੋ ਪ੍ਰਭੁ ਸੋਇ।ਤਿਨ ਕੋ ਤ੍ਰਾਸ ਨ ਕਿਨਹੂੰ ਹੋਇ॥੨੮॥ ਜਗਤ ਨਾਥ ਕੇ ਆਸ ਭਰੋਸਾ। ਟਿਕਹਿ ਪੁਰਖ ਧਾਰਹਿ ਸੰਤੋਸ਼ਾ। ਦੁਖ ਸੁਖ ਜਨਮ ਮਰਨ ਕੇ ਮਾਂਹੀ। ਕਮਲਾਕੰਤ ਦੇਤਿ, ਅਨ ਨਾਂਹੀ[3] ॥ ੨੯ ॥ ਇਹ ਅਜੋਗਤਾ ਕੀਨਸਿ ਜੋਇ। ਪਿਖਿ ਜਨਨੀ! ਨ ਚਿੰਤ ਕਰਿ ਕੋਇ[4]। ਹਤੋ ਦੈਵ ਨੇ ਸੋ ਇਸ ਕਾਲਾ। ਪਰਹਿ ਆਪਦਾ ਤਿਨਹਿ ਬਿਸਾਲਾ ॥੩੦॥ ਹੁਇਂ ਅਧੀਨ ਸਭਿ ਤੇਰੇ ਆਇ।ਬ੍ਰੀੜਾ[5]* ਸਹਿਤ ਤ੍ਰਾਸ ਕੋ ਪਾਇਂ। ਬਿਨ ਅਪਰਾਧ ਆਇ ਜੋ ਪਰੇ। ਧਨ ਹਿਤ ਪਾਪ ਕਰਤਿ ਨਹਿੰ ਡਰੇ ॥ ੩੧ ॥ ਮੂਢ ਲੋਭ ਤੇ ਸੁਧਿ ਬੁਧਿ ਨਾਂਹੀ। ਬਹੁ ਦੁਰਾਤਮਾ ਸਾਸਨ ਪਾਹੀਂ[6]। ਅਰੁ ਜੋ ਤੋਹਿ ਮਨੋਰਥ ਮਾਤਾ! ਦੇ ਕਰਤਾਰ ਪ੍ਰਭੁ ਬੱਖ੍ਯਾਤਾ ॥ ੩੨ ॥ ਧੀਰ-ਮੱਲ ਸੰਮਤ[7] ਸੁ ਮਸੰਦ। ਇਹ ਅਪਰਾਧ ਅਜੋਗ ਬਿਲੰਦ। ਲੋਭ ਲਗੇ ਕੀਨਸਿ ਤਿਨ ਐਸੇ। ਮਤਸ਼ ਬਡਿਸ ਕਹੁ ਗ੍ਰਾਸਹਿ ਜੈਸੇ[8]॥੩੩॥ਹਿੰਸਕ[9] ਜਬਿ ਐਂਚੇ, ਹੁਇ ਬਾਹਰ। ਅਧਿਕ ਦੁਖੀ ਮ੍ਰਿਹੁ ਪਾਵਹਿ ਜ਼ਾਹਰ। ਜਸੇਂ ਬਟਪਾਰ[10] ਧਨੀ ਮਗ ਜਾਤੇ। ਛੀਨਹਿੰ ਤਿਨਹਿੰ ਤ੍ਰਾਸ ਉਪਜਾਤੇ ॥ ੩੪॥ ਨ੍ਰਿਪ ਕੀ ਸੈਨ ਆਨਿ ਪੁਨ ਪਰੈ।ਘੇਰ ਸਭਿਨਿ ਕੋ ਦਿਢ ਕਰਿ ਧਰੈ।ਲੇਹਿੰ ਦਰਬ ਅਰੁ ਆਯੁਧ ਹਰੈਂ। ਬੰਧਨ[11] ਲਹੈਂ ਅਧਿਕ ਦੁਖ ਭਰੈਂ ॥ ੩੫ ॥ ਅਸ ਕੁਕਰਮ ਕਰਿ ਸੁਖ ਨਹਿੰ ਪਾਵੈਂ। ਅਪਜਸ ਸੋਚਹਿੰ ਉਰ ਪਛੁਤਾਵੈਂ। ਅਬਿ ਤੂੰ ਛਿਮਾਕਰਨ ਭਲਿਮਾਨਿ।ਛਮੀ[12]ਸਹਾਇ ਹੋਇ ਭਗਵਾਨ॥੩੬॥ ਬਹੁ ਅਪਮਾਨ ਰੁ ਮ੍ਰਿਤੁ ਕੋ ਪਾਵੈਂ। ਧਨ ਕੇ ਲੋਭ ਦੁਸ਼ਟ ਲਲਚਾਵੈਂ।

---

[1]ਪਾਣੀ ਭਾਵ ਅੱਥਰੂ। [2]ਪੀੜਾ ਨਾ ਮੰਨ। [3]ਜਨਮ ਤੋਂ ਲੈ ਕੇ ਮਰਨ ਪ੍ਰਯੰਤ ਦੁੱਖ ਸੁਖ ਵਾਹਿਗੁਰੂ ਦੇਂਦਾ ਹੈ ਹੋਰ ਕੋਈ ਨਹੀਂ। [4]ਹੇ ਮਾਤਾ ਕੋਈ ਚਿੰਤਾ ਨਾ ਕਰ। [5]ਲੱਜਾ। [6]ਦੰਡ ਪਾਉਂਦਾ ਹੈ। [7]ਸਲਾਹੀ। [8]ਮੱਛੀ ਜਿਵੇਂ ਕੁੰਡੀ ਨੂੰ ਨਿਗਲ ਜਾਵੇ। [ਸਃ, ਵਡਿਸ=ਦੰਸੀ, ਕੁੰਡੀ]। [9]ਭਾਵ ਮੱਛੀ ਦਾ ਸ਼ਿਕਾਰੀ। [10]ਰਾਹਮਾਰ। [11]ਕੈਦ। [12]ਖਿਮਾ ਕਰਨ ਵਾਲੇ ਦਾ।

*ਪਾਃ—ਪੀੜਾ।

ਬਡੇ ਮਨੁਜ ਦੁਰਜੋਧਨ ਆਦਿ। ਲਰੋ ਲੋਭ ਤਜਾਗੀ ਮਿਰਜਾਦ ॥ ੩੭ ॥ ਸਭਿ ਹੀ ਅਪਦਾ ਪਾਵਤਿ ਰਹੋ।ਸੁਖ ਕੋ ਚਹਤਿ ਕਪਟ ਕੋ ਲਹੋ।ਧੀਰਮੱਲ ਕੋ ਭਾਗ ਨ ਲੀਨਸਿ[1]। ਹਮ ਨੈ ਕੁਛ ਲਾਲਚ ਨਹਿੰ ਕੀਨਸਿ ॥ ੩੮ ॥ ਆਧੇ ਸਿੱਖਨ ਭਾਵਨੀ ਸਾਥ। ਅਰਪੀ ਵਸਤੁ ਜੋਰਿ ਜੁਗ ਹਾਥ। ਨਹੀਂ ਹਕਾਰਨਿ ਛੋਰੇ ਗਏ। ਆਪਹਿ ਆਇ ਉਪਾਇਨ ਦਏ ॥ ੩੯ ॥ ਯਾਂਤੇ ਹਮਰੋ ਦੋਸ਼ ਨ ਕੋਈ। ਜਿਸ ਕੋ ਦਿਖਤਿ ਰੋਸ ਜੁਤਿ ਹੋਈ[2]। ਇਸ ਤੇ ਚਹੀਅਤਿ ਅਬਿ ਹੀ ਕਾਲ[3]। ਹੋਹਿ ਅਨਾਦਰ ਕਪਟ ਬਿਸਾਲ[4] ॥ ੪੦ ॥ ਇਮ ਆਪਸ ਮਹਿੰ ਬਾਕ ਕਰੰਤੇ। ਪਰਮ ਦੁਖੀ ਜਨਨੀ ਜੁਤਿ ਚਿੰਤੇ। ਕਿਤਿਕ ਸਿੱਖ ਭਹਿੰ ਦੇਖਨਿ ਕਰਸੋ। ਹਾਹਾਕਾਰ ਗ੍ਰਾਮ ਮਹਿੰ ਪਰਸੋ॥੪੧॥ 'ਧੀਰਮੱਲ ਧਨ ਤੇ ਗਰਬਾਵਾ। ਕਰਤਿ ਆਪ ਹੀ ਗੁਰਤਾ ਦਾਵਾ। ਜੇ ਕਰਿ ਕਰਾਮਾਤ ਮਹਿੰ ਪੂਰਾ। ਕਰੈਂ ਨਹਿੰ ਸਿੱਖਨ ਬੁਲਾਇ ਹਦੂਰਾ ॥੪੨॥ ਮਨ ਖੈਂਚਹਿ ਅਪਨੇ ਮਹਿੰ ਲਾਵਹਿ। ਜਿਸ ਤੇ ਸਭਿ ਹੀ ਭੇਟ ਚਢਾਵਹਿੰ। ਇਹ ਅਜੋਗਤਾ ਕੀਨਿ ਬਿਸਾਲਾ। ਪਰ ਘਰ ਮਹਿੰ ਬਰਿ[5] ਧਰੀ ਕੁਚਾਲਾ ॥ ੪੩ ॥ ਸਗਰੀ ਵਸਤੁ ਲੂਟਿ ਕਰਿ ਲੀਨਿ। ਕਿਨਹੂੰ ਨਾਂਹਿਨ ਬਰਜਨਿ ਕੀਨਿ। ਇਮ ਜੇ ਹੋਇ, ਨਿਬਲ ਰਹਿ ਨਾਂਹੀ। ਸਬਲ* ਸੰਘਾਰਹਿ ਛੀਨ ਲਿਜਾਹੀਂ[6] ॥ ੪੪ ॥ ਇਮ ਕਹਿਤੇ ਕੇਤਿਕ ਮਿਲਿ ਗਏ। ਸਿੱਖਨ ਸਸ਼ੋਕ ਦੁਖਿਤ ਮਨ ਭਏ। ਨਹਿੰ ਅਜੋਗਤਾ ਸਕਹਿੰ ਸਹਾਰੀ। 'ਕਰੀ ਕੁਕ੍ਰਿੱਤ ਧੀਰਮਲ ਭਾਰੀ॥੪੫॥ਕਜਾ ਹਮ ਕਰਹਿੰ ਸਮਰਥ ਬਿਹੀਨ।ਗੁਰੂ ਅਵੱਗਨਾ ਦੇਖਨਿ ਕੀਨਿ। ਭਿਹ ਸਮੀਪ ਮਾਨਵ ਸਮੁਦਾਇ। ਧੀਰਮੱਲਨ ਹਮ ਬਸਿ ਨਹਿੰ ਆਇ ॥ ੪੬ ॥ ਮੱਖਣ ਸਾਥ ਪੰਚ ਸੈ ਨਰ ਹੈਂ। ਸੋ ਜੋ ਕਰਹਿ ਮਨੋਰਥ ਉਰ ਹੈ[7]।ਸੋ ਪਲਟਾ ਨਿਜ ਗੁਰ ਕੋ ਲੈਹਿ। ਜਥਾ ਗਰਥ ਕੋ ਫਲ ਤਿਸ ਦੈਹਿ[8] ॥ ੪੭ ॥ ਇਮ ਮਸਲਤ ਕਰਿ ਦੈ ਸਿਖ ਦੌਰੇ। ਹੁਤੋ ਵਹਿਰ ਉਤਰਨੈ ਜਿਸ ਠੌਰੇ। ਜਾਇ ਤਹਾਂ ਸੁਧਿ ਸਕਲ ਬਤਾਈ। ਜਥਾ ਧੀਰਮੱਲ ਕਿਧ ਜਥਰਾਈ ॥ ੪੮ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਿਵਾਦਸਿ ਰਾਸੇ 'ਧੀਰਮਲ' ਪ੍ਰਸੰਗ ਕਥਨੰ ਨਾਮ ਤੈਵਤਸੀ ਅੰਸੁ ॥ ੧੪ ॥

੧੫. [ਮੱਖਣ ਸ਼ਾਹ ਦਾ ਕ੍ਰੋਧ]।

ਦੋਹਰਾ ॥ ਪੌਢਨੈ ਹੁਤੋ ਪ੍ਰਥੰਕ ਪਰ ਮੱਖਣ ਸਿੱਖਨ ਬਿਸਾਲ। ਉਚੇ ਬਾਕ

[1].....ਜਿੱਸਾ (ਅਸਾਂ) ਨਹੀਂ ਲਿਆ। [2]ਗੁੱਸੇਵਾਨ ਹੋਇਆ (ਧੀਰਮੱਲ)। [3]ਅੱਜ ਯਾ ਕੱਲ ਹੀ। [4]ਵੱਡਕੇ। [5]ਬਲਵਾਨ ਮਾਰਕੇ ਖੋਹ ਲੈ ਜਾਇਆ ਕਰਨਹਾਰੀ। [6]ਸੋ, ਜੋ ਦਿਲ ਦਾ ਸੰਕਲਪ ਹੈ, ਕਰ ਸਕਦਾ ਹੈ। *ਪਾ-ਅਬਲ।

ਪੁਕਾਰਤੇ ਪਹੁੰਚੇ ਸੋ ਤਤਕਾਲ ॥ ੧ ॥ ਚੌਪਈ ॥ [1]ਮੱਖਣਸ਼ਾਹ! ਪਰੇ ਹੋ ਕਹਾਂ। ਭਯੋ ਬਿਘਨ ਸਤਿਗੁਰ ਘਰ ਮਹਾਂ। ਜੋ ਤੈਂ ਦਰਬ ਜਾਇ ਅਰਪਾਵਾ।ਅਰੁ ਸਿੱਖਨਿ ਕੋ ਜਿਤਿਕ ਚਢਾਵਾ[1] ॥ ੨ ॥ ਧੀਰਮੱਲਨ ਸੁਨਿ ਕੈ ਅਨਖਾਧੋ। ਕਰਤਿ ਅਸੁਧਾ ਲੋਭ ਬਧਾਧੋ। ਸੈਗ ਮਸੈਦ ਕਿਤਿਕ ਦੇ ਸੂਰ[2]। ਪਠਿ ਦੀਨੇ ਕਰਿ ਰਿਦੈ ਗ਼ਰੂਰ[3] ॥ ੩ ॥ ਸੋ ਚਲਿ ਆਇ ਕੁਕਰਮ ਕਮਾਵਾ । ਸਨਮੁਖ ਸਤਿਗੁਰ ਤੁਪਕ ਚਲਾਵਾ।ਛੁਇ ਲਿਲਾਰ[4] ਗਿਰ ਪਰੀ ਅਗਾਰੀ। ਨਿਜ ਅਛਮਤ ਕਰਿ ਬਚੇ, ਬਿਚਾਰੀ[5] ॥ ੪ ॥ ਤੁਮ ਜੋ ਦਰਬ ਦੀਨਿ ਸੋ ਲੀਨਾ। ਅਪਰ ਸਮਾਜ ਖਸੋਟਨਿ ਕੀਨਾ। ਬਾਸਨ ਹੁਤੇ ਰਸੋਈ ਕੇਰੇ। ਇੱਤਯਾਦਿਕ ਲੈ ਵਸਤੁ ਘਨੇਰੇ ॥ ੫ ॥ ਕਰਿ ਅਪਮਾਨ ਬਾਕ ਦੁਰ ਕਹੋ[6]। ਨਹੀਂ ਤ੍ਰਾਸ ਦੂਸਰ ਕੋ ਲਹੋ। ਮਨ ਭਾਵਤਿ ਕਰਿ ਕੈ ਸਭਿ ਬਾਤਾਚਹਿਤਿ ਹੁਤੇ ਸਤਿਗੁਰ ਕੋ ਘਾਤ ॥੬॥ ਹੋਤੀ ਨਿਕਟਿ ਨ ਜੋ ਤਿਨ ਮਾਤ।ਜਿਯਤਿ ਨ ਰਹਨਿ ਦੇਤਿ ਕਿਸ ਭਾਂਤਿ । ਤਰਜਿ ਤਰਜਿ ਕਰਿ ਬਰਜਿ ਹਟਾਏ। –ਕੌਨ ਅਹੋ ਤੁਮ ਕਿਤ ਤੇ ਆਏ?–॥੭॥ਸ਼੍ਰੀ ਗੁਰ ਹਰਿਗੋਵਿੰਦ ਕੀ ਦਾਰ॥ ਦੀਰਘ ਦਰਸ਼ਨ ਤੇਜ ਉਦਾਰ।ਰੱਛਯਾ ਸੁਤ ਕੀ ਸਭਿ ਬਿਧਿ ਕਰੀ।ਜਬਿ ਲੌ ਢਿਗ, ਤਬਿ ਲੌ ਤਹਿਂ ਖਰੀ[7] ॥੮॥ ਸਭਿ ਵਸਤੁ ਲੈ, ਕਰਿ ਅਪਮਾਨਾ । ਗਏ ਨ੍ਰਿਭੈ ਹੁਇ ਅਪਨੇ ਥਾਨਾ। ਸ਼੍ਰੀ ਗੁਰ ਤੇਗ ਬਹਾਦਰ ਧੀਰ।ਤੁਝ ਤੇ ਆਗੇ ਸਦਾ ਰੀਝੀਰ ॥ ੯ ॥ ਨਹੀਂ ਅਵੱਗਯਾ ਕਾਹੂੰ ਕੀਨਸਿ।ਪਤਿ ਸਮੇਤ[8] ਨਿਜ ਘਰ ਸੁਖ ਭੀਨਸਿ। ਤੈਂ ਅਬਿ ਆਇ ਗੁਰੂ ਬਿਦਤਾਵਾ। ਅਧਿਕ ਦਰਬ ਅਰਪਨੋ ਅਰਪਾਵਾ[9] ॥ ੧੦ ॥ ਯਾਂਤੇ ਬਿਘਨ ਭਏ ਸਮੁਦਾਇ। ਜੋ ਅਬਿ ਤੁਝ ਕੋ ਦਏ ਸੁਨਾਇ। ਕਾਰਨ ਕਸ਼ਟ ਦੇਨਿ ਕੋ ਹੋਵਾ।ਭਲੋ ਆਇ ਗੁਰ ਦਰਸ਼ਨ ਜੋਵਾ[10] ॥ ੧੧ ॥ ਸੁਨਿ ਮੱਖਣ ਕੇ ਭਯੋ ਬਿਖਾਦ[11]। ਹਤਿ ਹੋਵਤਿ ਭਾ ਉਰ ਅਹਿਲਾਦ[12]।–ਕਿਸ ਕੋ ਗਹਨੋ ਧੀਰਮਲ ਓਟਾ।ਕੀਨਸਿ ਕਰਮ ਜਾਂਹਿ ਅਸ ਖੋਟਾ ॥੧੨॥ ਧਰਿ ਮੂਰਖਤਾ[13]ਕਿਨੈ ਨ ਹੋਟਾ[14]।ਪਰਹਿ ਅਬਹਿ ਜਿਸ ਕੇ ਘਰ ਟੋਟਾ[15]। ਇਹਾਂ ਦੇਸ਼ ਕਿਮ ਬਸਿ ਹੌਂ ਬਾਸ[16]।

---

[1]ਸਿੱਖਾਂ ਦਾ ਜਿਤਨਾ ਚੜ੍ਹਾਵਾ ਸੀ।[2]ਸੂਰਮੇ।[3]ਘੁਮੰਡ।[4]ਮੱਥਾ।[5]ਵਿਚਾਰ ਲੈ। [6]ਦੁਰਵਾਕ ਕਹੇ ਹਨ। [7]ਖੜੀ ਰਹੀ (ਮਾਤਾ)। [8]ਇੱਜ਼ਤ ਨਾਲ। [9](ਅਤੇ ਸਿੱਖਾਂ ਤੋਂ) ਭੇਟ ਚੜ੍ਹਵਾਇਆ। [10]ਦੁੱਖ । [11]ਭਾਵ ਦਿਲ ਉਦਾਸ ਹੋਗਿਆ। [12]ਮੂਰਖਤਾ ਧਾਰਨ ਲਗੇ ਨੂੰ। [13]ਕਿਸੇ ਨੇ ਨਾਂ ਰੋਕਿਆ। [14]ਘਾਟਾ। [15]ਜਿਸ ਦੇਸ਼ ਵਿਚ (ਲੋਕੀ) ਘਰਾਂ ਵਿਚ ਕੀਕੂੰ ਵੱਸਣਗੇ।

ਛੀਨਹਿ ਨਿਬਲਨਿ ਸਬਲ ਹੁਲਾਸ[1]॥੨੩॥ ਮਮ ਸਤਿਗੁਰ ਤੇ ਨਿਰਬਲ ਨਾਂਹੀ। ਚਿਤ ਕਰਿ ਜਿਸ ਕੋ ਹੁਇ ਪਖ ਮਾਂਹੀ। ਸਗਰੀ ਅਵਨੀ ਕੋ ਪਤਿ ਹੋਨ[2]। ਇਸ ਜੈਸੇ ਕੀ ਗਿਨਤੀ ਕੌਨ ॥੨੪॥ ਤੱਦਪਿ ਮਹਿਮਾਂ ਸਤਿਗੁਰ ਗਰਵੀ[3]। ਹੋਵਤਿ ਓਜ ਅਵੱਗਜਾ ਜਰਵੀ[4]। ਨਹੀਂ ਜਨਾਯੋ ਅਪਨੋ ਆਪ। ਜਿਨ ਮਹਿਂ ਸਮਰਥ ਮਹਿਦ ਪ੍ਰਤਾਪ ॥ ੨੫ ॥ ਤੀਨ ਲੋਕ ਮਹਿਂ ਕੋਇ ਨ ਐਸੇ। ਸਮਤਾ ਧਰਹਿ ਗੁਰੂ ਚਿਤ ਜੈਸੇ। ਸਭਿ ਤੇ ਮਹਿਮਾ ਇਹ ਅਧਿਕਾਈ। ਅਸਰ ਜਰਨ ਜੋ ਰਿਦੈ ਬਸਾਈ ॥ ੨੬ ॥ ਅਸ ਨਰ ਕੌਨ ਅਹੈ ਜਗ ਮਾਂਹੀ। ਹੈ ਅਤਿ ਬਲੀ, ਜਨਾਵਹਿ ਨਾਂਹੀ[5]। ਇਕ ਸਤਿਗੁਰ ਬਿਨ ਅਪਰ ਨ ਬੀਓ[6]ਅਪਨਿ ਹਾਨਿ ਕੋ ਕੋ ਚਹਿ ਕੀਓ ?॥੨੭॥ ਅਬਿ ਜੋ ਬਿਘਨ ਗੁਰੂ ਘਰ ਹੋਵਾ। ਸਰਬ ਦੋਸ਼ ਮੈਂ ਅਪਨੋ ਜੋਵਾ। ਸੋ ਤੁਹ ਰਹੋ ਹਟਾਇ ਬਧੇਰੇ*। ਮੈਂ ਬਿਦਤਾਏ ਸਭਿ ਪ੍ਰਤਿ ਟੇਰੇ॥੨੮॥ਜੋ ਅਸ ਬਿਘਨ ਬਿਨਾਸੌਂ ਨਾਂਹੀ। ਮਹਾਂ ਦੋਸ਼ ਫਲ ਹੈ ਮੁਝ ਮਾਂਹੀ। ਨਿਜ ਬਲ ਤੇ ਮੈਂ ਸਕੌਂ ਸੁਧਾਰੀ॥ਜੇ ਬਲਵਾਨ ਮੋਹਿ ਕੋ ਮਾਰੀ॥੨੯॥ਮ੍ਰਿਤੁ ਹੋਇ ਕਿਰਤਾਰਥ ਜਾਨੌਂ॥ਅਬਿ ਮੈਂ ਜੀਵਨ ਸਫਲ ਨ ਮਾਨੌਂ–ਇਮ ਬਿਚਾਰ ਕਰਿ ਆਇਸੁ ਦੀਨਿ। 'ਸੁਭਟਹੁ ਸੁਨਹੁ, ਬਿਲਮ ਕਤੋਂ ਕੀਨਿ ॥ ੩੦ ॥ ਜਿਸ ਕਾਰਨ ਹਮ ਮਗ ਚਲਿ ਆਏ॥ਕਈ ਕੋਸ ਲੌ ਸੰਕਟ ਪਾਏ। ਸੋ ਕਾਰਜ ਬਿਗਰਤਿ ਅਬਿ ਜਾਤੋ। ਗਹਹੁ ਸ਼ਸਤ੍ਰ ਭੀਛਨ ਰਿਪੁ ਘਾਤੋ ॥ ੩੧ ॥ ਜੇ ਮੁਝ ਸੌਂ ਕੋ ਕਰਹਿ ਲਰਾਈ। ਆਯੁਧ ਹਤਹੁ ਬਿਜੈ ਲਿਹੁ ਪਾਈ। ਧਰਮ ਹੇਤੁ ਕਰਿ ਜੋ ਮ੍ਰਿਤੁ ਪਾਵਹੁ। ਸੁਰਗ ਨਿਸੰਸੈ ਸੁਖ ਸੌਂ ਜਾਵਹੁ' ॥ ੩੨ ॥ ਤੂਰਨ ਕਰੋ ਹਜਾਰ ਨਰ ਸਾਰੋ। ਚਲਨੋ ਆਪ ਉਦਬੇਗਹਿ ਧਾਰੋ। ਸਿਪਰ ਖੜਗ ਨਿਜ ਕਰ ਮਹਿਂ ਲੀਨਸਿ। ਗੁਰੂ ਅਵੱਗਜਾ ਤੇ ਰਿਸ ਭੀਨਸਿ ॥ ੩੩ ॥ ਗ੍ਰਾਮ ਨਜੀਕ ਜਬੈ ਚਲਿ ਆਯੋ। ਸੁਨਨੋ ਰੌਰ ਜੋ ਨਰਨਿ ਮਚਾਯੋ। ਹਾਹਾਕਾਰ ਕਰਹਿ ਭਹਿ ਕੋਈ। 'ਮਹਾਂ ਜ਼ੁਲਮ ਕੀਨਸਿ' ਕਹਿ ਸੋਈ॥੩੪॥ 'ਮਹਤ ਭਯੋ ਉਤਪਾਤ ਬਕਾਲੇ। ਸੋਢੀ ਬ੍ਰਿੰਦ ਸ਼ਰੀਕ ਬਿਸਾਲੇ। ਗਾਦੀਪਤਿ ਅਬਿ ਰਹਨੋ ਨ ਕੋਈ॥ਸਭਿ ਝਗਰਤਿਹੈਂ,–ਹਮ ਗੁਰ ਹੋਈ–॥੩੫॥ਅਜ਼ਮਤਵੰਤ

[1]ਬਲਵਾਨ ਜੋ ਨਿਬਲਾਂ ਨੂੰ ਖੁਸ਼ੀ ਨਾਲ (ਲੁੱਟ) ਲੈਣ ਤਾਂ। [2]ਮਾਲਕ ਹੋ ਜਾਵੇਗਾ। [3]ਭਾਰੀ। [4]ਬਲ ਹੁੰਦਿਆਂ ਅਪਮਾਨ ਸਹਿ ਲਿਆ। [5]ਅਤਿ ਬਲਵਾਨ ਹੁੰਦਿਆਂ ਫੇਰ ਨਾ ਜਣਾਵੇ ? [6]ਦੂਜਾ। [7]ਘਬਰਾ, ਜੋਸ਼, ਕਾਹਲੀ। *ਪਾਃ–ਬਖੇਰੇ।

ਗਰੂ ਬਨਿ ਜੈ ਹੈ। ਸਨੇ ਸਨੈ ਕੂਰੇ ਗਿਰ ਪੈ ਹੈਂ'। ਗਧੋ ਗ੍ਯਾਮ ਮਹਿੰ, ਗੁਰ ਕੋ ਦਾਸ। ਸਕਲ ਕਹੀ ਮੱਖਣ ਕੇ ਪਾਸ[1] ॥ ੨੬ ॥ ਸੁਨਤਿ ਛੋਭ ਦੁਨੋ ਹਇ ਆਧੋ। ਤਿਸ ਕੋ ਅਪਨੇ ਸੰਗ ਰਲਾਧੋ। 'ਜਿਸ ਮਸੰਦ ਨੇ ਏਤੀ ਕਰੀ। ਤਿਸ ਕੋ ਦਿਹ ਦਿਖਾਇ ਇਕ ਬਿਰੀ' ॥੨੭ ॥ ਇਮ ਕਹਿ ਔਚਕ ਜਾਇ ਪਰਜੋ ਹੈ। ਮਾਰਿ ਮਾਰਿ ਬਡ ਰੌਰ ਕਰਜੋ ਹੈ। ਡੇਰੇ ਬਿਖੇ ਪ੍ਰਵੇਸ਼ਜੋ ਜਾਇ। ਸਭਿ ਸੁਭਟਨਿ ਕੋ ਲਧੋ ਦਬਾਇ॥੨੮॥ਜੋਧਾ ਹੁਤੇ ਪੰਚ ਸੈ ਸੰਗ। ਜਿਨਹੁੰ ਉਠਾਏ ਖੜਗ ਉਤੰਗ। ਮੱਖਣ ਊਚੇ ਕਹਜੋ ਪੁਕਾਰ। 'ਨਹਿ ਪੁਰਖ ਹੀ ਕਰਹ ਪ੍ਰਹਾਰ ॥ ੨੯ ॥ ਧੀਰਮੱਲਜ ਕੋ ਮਾਨਵ ਜੋਈ। ਕਰਹਿ ਸ਼ਸਤ੍ਰ ਹਤਿ ਪ੍ਰਥਮੈ ਕੋਈ। ਤੌ ਸਭਿ ਆਯੁਧ ਏਵ ਪ੍ਰਹਾਰੋ। ਰੁੰਡ ਮੁੰਡ ਨਜ਼ਾਰੇ ਕਰਿ ਡਾਰੋ ॥੩੦॥ ਇਹ ਭੀ ਜਾਨਹਿੰ, ਐਸੀ ਕਰੋ। ਮਹਾਂ ਦੁਸ਼ਟ ਗਹਿ ਲਿਹੁ ਨਹਿੰ ਛਰੋ। ਲੁਟ ਲੇਉ ਇਨ ਕੋ ਸਭਿ ਡੇਰਾ। ਜੋ ਐਸ੍ਵਰਜ ਲੈ ਰਹੋ ਘਨੇਰਾ ॥੩੧ ॥ ਜੋ ਕਰਿ ਆਗੇ ਹਾਥ ਉਠਾਵਹਿ। ਕਿਧੌਂ ਕਟਕ ਕੋ ਬਾਤ ਸਨਾਵਹਿ। ਇਕ ਤੇ ਦੋ, ਦੋ ਤੇ ਕਰਿ ਚਾਰ। ਐਸੇ ਕੀਜਹਿ ਖੜਗ ਪ੍ਰਹਾਰ ॥ ੩੨ ॥ ਸ਼੍ਰੀ ਗੁਰ ਸੰਗ ਕਰੀ ਇਨ ਜੈਸੀ।ਚਹਿਯਤਿ ਹੁਤੀ ਕਰਨਿ ਅਬਿ ਤੈਸੀ।ਤਦਪਿ ਗੁਰੂ ਕੇ ਕੁਲ ਮਹਿੰ ਭਧੋ।ਯਾਂਤੇ ਜੀਵਤ ਅਬਿ ਰਹਿ ਗਧੋ॥੩੩॥ਧੀਰ ਮੱਲਜ ਕੋ ਕੁਛ ਨ ਕਹੀਜੈ।ਗਹੋ ਮਸੰਦ ਬੰਧਿ ਕਰਿ ਲੀਜੈ। ਹਾਥ ਪਿਛਾਰੀ ਕਰਿ ਕੈ ਦੋਇ।ਦਾਮਨਿ ਸਾਥ[2] ਬਾਂਧਿ ਲਿਹੁ ਸੋਇ ॥੩੪॥ਸ਼ਕਾਰੀ ਵਸਤੁ ਸੰਭਾਰਿ ਉਠਾਵਹੁ।ਸਭਿਗੁਰਕੋ ਘਰ ਕੋ ਪਹੁੰਚਾਵਹੁ'। ਇਮ ਕਹਿ ਮੱਖਣ ਰਿਸ ਉਰ ਭਰਿਕੈ। ਬਦਨ ਬਿਲੋਚਨ ਆਰੁਨ[3] ਕਰਿਕੈ ॥੩੫॥ ਨਿਡੈ ਹੋਇ ਜਿਮ ਕੋਹਰਿ ਕ੍ਰੂਰ। ਪਿਖਿ ਅਜੋਗਤਾ ਤਪਤਜੋ ਭੂਰ।ਹੋਵਨਿ ਮ੍ਰਿਤੁ ਨੀਕ ਮੁਖ ਜਾਨਾ[4]।–ਧਿੰਕ ਜੀਵਨ ਲਖਿ ਗੁਰ ਅਪਮਾਨਾ॥੩੬॥ਗੁਰਕੀ ਨਿੰਦਾ ਸੁਨੀ ਨ ਜਾਇ। ਦੁਸ਼ਟ ਬਾਕ ਜਥਿ ਕਹਿਤਿ ਬਨਾਇ। ਪਾਪ ਆਤਮਾ ਕੁਮਤਿ ਅਸਾਧੂ। ਪਿਖਤਿ ਜਿ ਕਰਹਿ ਗੁਰੂ ਅਪਰਾਧੂ[5] ॥੩੭॥ ਸੋ ਕਿਮ ਸਹਜੋ ਜਾਇ ਸਿਖ ਪਾਹੀ[6]। ਨੀਕੀ ਮ੍ਰਿਤੁ ਲਖਹਿ

---

[1]ਜਦ ਪ੍ਰਿਭ ਵਿਚ ਵੜਿਆ ਤਾਂ ਇਕ ਗੁਰ ਦੇ ਦਾਸ ਨੇ ਮੱਖਣ ਸ਼ਾਹ ਨੂੰ ਸਾਰੀ ਗੱਲ ਦੱਸੀ। [2]ਰੱਸੀ ਨਾਲ। [3]ਲਾਲ। [4]ਮ੍ਰਿਤੂ ਹੋਣੀ ਹੀ ਚੰਗੀ ਤੇ ਮੁੱਖ ਜਾਣੀ। (ਅ) "..." ਪੁਰਖਹੋਈ ਜਾਣੀ। [5]ਜੋ (ਕਿਸੇ ਨੂੰ) ਗੁਰੂ ਦੀ ਅਵੱਗਯਾ ਕਰਦਾ ਤੱਕਦੇ ਹਨ ਉਹ ਪਾਪ ਆਤਮਾ "..." ਆਦਿ ਹਨ। [6]ਸਿਖ ਪਾਸੋਂ।

ਮਨ ਮਾਂਹੀ। [1]ਤੁਲਾ ਨ ਰੈਚਕ ਸਹਿ ਹੈ ਜੋਇ। ਤੋਲਾ ਧਰੈ ਸਹੈ ਕਿਮ ਸੋਇ[1] ॥ ੩੯ ॥ ਬਿਮਲ ਰਿਦਾ ਨਹਿੰ ਕ੍ਰੋਧ ਸਹਿਤ ਹੈ[2]। ਗੁਰ ਅਪਮਾਨ ਸੁ ਕਥੈ ਲਹਿਤਿ ਹੈ[3]–। ਛੁਭਤਿ ਹੋਇ ਇਮ ਮੱਖਣ ਸ਼ਾਹ।ਤਿਸ ਡੇਰੇ ਪਰ ਪਰਸੋ ਉਮਾਹ ॥ ੩੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਿਕਾਦਸਿ ਰਾਸੇ 'ਮੱਖਣ ਸ਼ਾਹ ਕ੍ਰੋਧ' ਪੰਜ ਅਕਨਨੇ ਨਾਮ ਪੰਚਾਦਸਮੋ ਅੰਸੂ ॥ ੧੫ ॥

੧੬. [ਮੱਖਣ ਸ਼ਾਹ ਦਾ ਮਸੰਦ ਨੂੰ ਦੰਡ]।

ਦੋਹਰਾ ॥ ਆਵਨਿ ਨਿਜ ਪਰ ਕ੍ਰੋਧ ਕੈ ਬ੍ਰਿੰਦ ਨਰਨਿ ਕੋ ਜਾਨਿ। ਧੀਰਮੱਲ ਨੈ ਧੀਰ ਸਭਿ ਕੀਨਸਿ ਬਲ ਜੁਤਿ ਹਾਨਿ[4] ॥ ੧ ॥ ਚੌਪਈ ॥–ਮੱਖਣ ਲਿਯੋ ਸੈਨ ਕੋ ਆਵਾ। 'ਕਹੋਂ ਜੁੱਧ ਮੈਂ' ਬਾਕ ਅਲਾਵਾ। ਮੰਗਤਿ ਮਹਿੰ ਨਰ ਆਯੁਧ ਧਾਰੇ। ਕਰੇ ਸ਼ਕੇਲਨਿ ਸਕਲ ਹਕਾਰੇ–॥ ੨ ॥ ਜਾਨਤਿ ਭਯੋ–ਮਨੁਜ ਸਮੁਦਾਇ। ਹਮਰ ਭਟ ਥੋਰੇ ਬਿਨ ਪਾਇ[5]। ਅਪਨੋ ਦੁਰਗ ਨ ਅਪਨੋਗ੍ਰਾਮੁ*।ਅਪਨੋਮਿੱਤ੍ਰੁ†ਨਅਪਨੋਧਾਮੁ ॥੩॥ਬਿਗਰਜਾਇ[6]ਜੋਪਰਹਿ‡ ਲਰਾਈ। ਸਬਲ ਬ੍ਰਿੰਦ ਜੋ[7], ਨਿਬਲ ਪਲਾਈ। ਮਰਹਿੰ ਸੁਭਟ ਅਰੁ ਜੋ ਹੈਂ ਭਾਜੂ। ਨਸ਼ਟਹਿ ਕਾਰਜ ਸਕਲ ਸਮਾਜੂ ॥ ੪ ॥ ਯਾਂਤੇ ਭੂਸ਼ਨਿ ਹੀ ਬਨਿ ਆਵੈ। ਬੈਠੇ ਕੋਇ ਨ ਆਯੁਧ ਘਾਵੈ–। ਨਿਜ ਮਸੰਦ ਸੋਂ ਬੋਲਨੋ ਤਬੈ। [8]ਹਮ ਕਰਤੱਬਜ ਕਰੈਂ ਕਜਾ ਅਬੈ ॥ ੫ ॥ ਭਾਗੇ ਬਨਹਿ, ਨ ਬਨਹਿ ਲਰਾਈ। ਸਦਨ ਆਪਨੋ ਨਿਕਟਿ ਨ ਥਾਈ।ਲਰਹਿੰ, ਸੁਭਟ ਦਿਖੀਯਤਿ ਹੈਂ ਥੋਰੇ। ਉਤ ਜੋਧਾ ਗਨ ਭਏ ਸ ਜੋਰੇ ॥ ੬ ॥ ਲਰਿਕੈ ਮਰਿ ਜੈ ਹੈਂ ਸਭਿ ਆਜ। ਕੈ ਨਿਜ ਨਿਜ ਦਿਸ਼ਿ ਪਰਿ ਹੈਂ ਭਾਜ। ਲੁਟਹਿੰ ਵਸਤੁ ਸਭਿ ਹੋਵੈ ਰੋਰੇ। ਦੁਸਹਿ[9] ਭਈ ਪਰਹਹਿੰ ਆਬ ਹੌਰੇ ॥ ੭ ॥ ਪਿਖੇ ਕੁਸ਼ਗਨ ਹਟਾਯੋ ਤੋਹਿ। ਗਯੋ, ਸੁ ਹੋਨਹਾਰ ਹੀ ਹੋਹਿ'। ਸੁਨਤਿ ਮਸੰਦ ਅਨਾਨੰਦ ਮਹਾਂ[10]। ਕਹਤਿ ਭਯੋ 'ਹੈ ਜਾਨਹਿੰ ਕਹਾਂ ॥ ੮ ॥ ਮੱਖਣ ਕਰਸੋ ਚਹਤਿ ਜੰਗ ਜੋਇ। ਇਸੇ ਅਨੁਚਿਤ ਸਭੀ ਬਿਧਿ ਸੋਇ। ਨਹੀਂ ਬਿਚਾਰ ਰਿਦੈ ਮਹਿੰ ਕੀਨਾ।

[1]ਕੰਙੀ ਰੱਤੀ (ਦਾ ਭਾਰ) ਜਦ ਨਹੀਂ ਸਹਾਰ ਸਕਦੀ ਤਦ ਤੋਲਾ ਧਰਿਆ ਕੀਕੂੰ ਸਹੇਗੀ। ਭਾਵ ਸਮ ਨਹੀਂ ਰਹਿ ਸਕਦੀ। [2]ਜੋ ਨਹੀਂ ਸਹਾਰ ਸਕਦਾ। [3]ਕਿਵੇਂ ਦੇਖ ਸਕਦਾ ਹੈ। [4]ਭਾਵ ਘਬਰਾ ਗਿਆ। [5]ਪੈਰ ਨਹੀਂ ਜਿਨ੍ਹਾਂ ਦੇ ਭਾਵ ਵੱਟ ਕੇ ਨਹੀਂ ਲੜ ਸਕਦੇ, ਕਿਉਂਕਿ ਅਨੀਤੀ ਸਾਡੀ ਹੈ ਇਸ ਕਰਕੇ ਦਿਲ ਮਜ਼ਬੂਤ ਨਹੀਂ ਰਹਿ ਸਕਦਾ। [6](ਗਲ) ਬਿਗੜ ਜਾਏਗੀ, (ਅ) ਲੋਕੀ ਵਿਗਾੜ ਜਾਣਗੇ (ਮੇਰੇ ਨਾਲ)। [7]ਜਿੱਤ ਜਾਵੇਗੀ। [8]ਕਠਨ। [9]ਬੜਾ ਉਦਾਸ। *ਸ਼ਬਦੀਆਂ ਦਾ ਬਾਹਰੋਂ ਬਦਲਵੇ ਆਉਣਾ ਸਪਸ਼ਟ ਹੋ ਰਿਹਾ ਹੈ। †ਪਾ:–ਬਿੱਤੁ। ‡ਪਾ:–ਲਰਹਿ।

ਉਚਤਾਨੁਚਿਤ ਨਹੀਂ ਮਨ ਚੀਨਾ ॥ ੯॥ ਤੁਮ ਗੁਰ ਰੂਪ ਭਾਤ ਗੁਰ ਭਯੋ। ਪੁਨਹਿ ਭਤੀਜੇ ਸੋ ਪਦ ਲਯੋ। ਗੁਰੂ ਗ੍ਰੰਥ ਸਾਹਿਬ ਤੁਮ ਪਾਸ। ਸਾਦਰ ਦਰਸ਼ਨ ਜਾਸ ਪ੍ਰਕਾਸ਼ ॥੧੦॥ ਪੱਛਪਾਤ ਕਰਿ ਜੇ ਨਹਿ ਮਾਨਹਿ।ਪੁਨਹਿ ਅਵੱਗਜਾ ਕਰਨੀ ਠਾਨਹਿ। ਬਿਨ ਉਪਚਾਰ ਅਸਾਧ[1] ਜੁ ਬਯਾਧੀ। ਸਿਖ ਲਖਿ ਹੋਯੋ ਚਹਿ ਅਪਰਾਧੀ ॥ ੧੧ ॥ ਤਿਸ ਕੋ ਕਰਾਮਾਤ ਕੇ ਜ਼ੋਰ।ਚਹੀ-ਅਤਿ ਬਸੀ ਕਰਨਿ ਬਲ ਤੋਰ। ਅਬਿ ਇਹ ਸਮਾਂ ਆਪ ਕੋ ਆਵਾ*। ਕਰਿ ਜੁ ਸਕਹਿ ਹਮ, ਕਰਿ ਦਿਖਰਾਵਾ ॥ ੧੨ ॥ ਦਾਮ ਭੇਦ ਕੋ ਰਹਯੋ ਨ ਕਾਲ। ਦੰਡ ਨ ਉਚਿਤ, ਸੈਨ ਬਲ ਨਾਲ। ਸਾਮ[2] ਉਪਾਇ ਬਨਹਿ ਜੋ ਇਹਾਂ। ਹੋਇ ਭ ਕਰਹੁ ਬ੍ਰੀਖ੍ਹ ਬੁਧਿ ਮਹਾਂ !'॥੧੩॥ ਭੈ ਆਤੁਰ ਇਮ ਆਪਸ ਮਾਂਹੀ। ਬੋਲਤਿ ਹੁਤੇ ਰਹੀ ਸੁਧਿ ਨਾਂਹੀ। ਸੁਨਨੋ ਦ੍ਵਾਰ ਪਰ ਰੌਰ ਬਿਸਾਲਾ। ਦਰ ਪਰ ਆਇ ਗਏ ਭਭਕਾਲਾ ॥ ੧੪ ॥ ਇਕ ਇਕ ਕੋ ਦਸ ਦਸ ਨਰ ਧਾਏ।ਗਹਿ ਗਹਿ ਸਭਿ ਕੇ ਸ਼ਸਤ੍ਰ ਛਿਨਾਏ।ਹਾਥ ਜੋਰਿ ਸਭਿ ਨੈ ਹੁਇ ਦੀਨ। ਇਮ ਕਾਤੁਰ[3] ਕਰਿ ਕਰਿ ਭਜਿ ਦੀਨਿ ॥ ੧੫ ॥ ਅੰਤਰ ਜਾਇ ਪ੍ਰਵੇਸ਼ੇ ਸਾਰੇ। ਬਦਨ ਪਰਸਪਰ ਕਰਤਿ ਨਿਹਾਰੇ। ਭਜੀ ਸੁਰਤਾ[4] ਛਰੇ ਬਿਸਾਲਾ। ਨਹਿ ਕੁਛ ਸਕਜੋ ਹੋਇ ਤਿਸ ਕਾਲਾ ॥੧੬॥ ਨਹਿ ਛਾਜਨਿ ਕੀ ਭਬਿ ਗਤਿ ਰਹੀ। ਮੁਖ ਤੇ ਬਿਨਤੀ ਜਾਇ ਨ ਕਹੀ। ਪੂਰਬ ਸਭਿ ਕੇ ਆਯੁਧ ਛੀਨੇ।ਕਿਤਿਕ ਪਲਾਏ[5]ਮ੍ਰਿਤੁ ਛਰ ਕੀਨੇ ॥੧੭॥ ਹੁਇ ਭੁਸ਼ਨਿ ਭਸਕਰ ਸਮ[6] ਕੋਈ। ਕਿਤਿਕ ਬੈਠਿਗੇ ਬ੍ਰੀੜਾ[7] ਖੋਈ। ਧੀਰਮੱਲ ਕੋ ਬਦਨ ਨਿਹਾਰੈਂ। ਕਿਤਿਕ ਦੁਰਾਵਤਿ ਵਸਤੁ ਟਾਰੈਂ[8] ॥੧੮॥ ਸਭਿ ਕੇ ਸ਼ਸਤ੍ਰ ਛੀਨ ਕਰਿ ਲੀਨਿ।ਏਕ ਥਾਨ ਬੰਧਵਾਵਨਿ ਕੀਨਿ।ਪੁਨਹਿ ਵਸਤੁ ਸਗਰੀ ਸੁ ਸੰਭਾਰੀ। ਸਤਿਗੁਰ ਕੇ ਘਰ ਕੀ ਜੁ ਨਿਹਾਰੀ ॥ ੧੯ ॥ ਬਹੁਰੋ ਦਰਬ ਸਰਬ ਕਢਵਾਯੋ। ਤਿਨਹੂੰ ਕੇ ਨਰ ਸਿਰ ਉਚਵਾਯੋ। ਪੁਨ ਤਿਨ ਛੋਰੇ ਕੀ ਵਥੁ ਸਾਰੀ। ਬੰਧਿ ਭਾਰ ਕਰਿ ਸਕਲ ਸੰਭਾਰੀ। ੨੦ ॥

---

[1]ਲਾਇਲਾਜ। [2]ਸ਼ਰਨ ਲੈਣੀ। [3]ਕਾਇਰ। [4](ਧੀਰਮੱਲੀਆਂ ਨੇ) ਬਹਾਦਰੀ ਛੱਡ ਦਿੱਤੀ। [5]ਨੱਸ ਗਏ। [6]ਚੋਰ ਵਾਂਙ। [7]ਲੱਜਾ। [8]ਵਸਤਾਂ ਲੁਕਾ ਲੁਕਾ ਕ ਪਰੇ ਕਰਦੇ ਹਨ, ਭਾਵ ਨਸ਼ਰੋਂ ਓਹਲੇ ਕਰਦੇ ਹਨ। *ਕਵੀ ਦਾ ਇਥੇ ਕਮਾਲ ਹੈ ਜੋ ਧੀਰਮੱਲ ਦੀ ਆਤਮ ਨਿਰਬਲਤਾ ਉਸੇ ਦੇ ਪੱਖੀ ਦੇ ਮੂੰਹੋਂ ਉਘੜ ਦਿਖਾਈ ਹੈ ਤੇ ਦਿਨਸਾਨੀ ਸੁਮੱਤ ਲਈ ਇਕ ਸਿੱਖਿਆ ਦਿਖਾਈ ਹੈ ਕਿ ਦੋਟੇ ਮੰਤ੍ਰੀ ਤੇ ਝੂਠੇ ਕੁਸ਼ਾਮਤੀ ਵੇਲੇ ਸਿਰ ਬਹਾਨੇ ਪਾਕੇ ਖਿਸਕਦੇ ਹਨ ਤੇ ਉਨ੍ਹਾਂ ਦੀਆਂ ਕੀਤੀਆਂ ਅਨੀਤੀਆਂ ਅਪਣੇ ਸਿਰ ਆਉਂਦੀਆਂ ਹਨ।

ਬਹੁਰ ਗ੍ਰੰਥ ਸਾਹਿਬ ਜੀ ਲੀਨਿ।ਸਿਰ ਉਚਵਾਇ ਸਿੱਖਨ ਕੇ ਦੀਨਿ।ਪੁਨ ਮਸੰਦ ਕੋ ਗਹਿ ਕਰਿ ਬੰਧਾ। ਜਿਨ ਅਪਮਾਨ ਕੀਨਿ ਮਤਿ ਅੰਧਾ ॥੨੧॥ ਹਾਹਾਕਾਰ ਸਕਲ ਨਰ ਕਰੈਂ। 'ਕਿਯ ਕੁਕਰਮ ਤੈਸੋ ਫਲ ਭਰੈਂ'। ਧੀਰਮੱਲ ਬੋਲਯੋ ਉਰ ਦੁੱਖਨ। 'ਭੋ ਮੱਖਣ! ਤੂੰ ਸਤਿਗੁਰ ਸਿੱਖਨ॥੨੨॥ਹਮ ਸਤਿਗੁਰ ਕੇ ਬੰਸ ਮਝਾਰ। ਤੈਂ ਕਿਮ ਕੀਨਸਿ ਇਹ ਅਪਕਾਰ[1]।ਸਤਿਗੁਰ ਛਰ ਨ ਧਰਹਿਂ ਉਰ ਮਾਂਹੀ। ਇਸ ਕੋ ਫਲ ਦੁਖ ਲਹਿਂ ਸੁਖ ਨਾਂਹੀ ॥ ੨੩ ॥ ਕਰਯੋ ਅਨਾਦਰ ਹਮਰੋ ਭਾਰੀ। ਵਸਤੁ ਖਸੋਟਿ ਲੀਨਿ ਤੈਂ ਸਾਰੀ। ਪੁਨ ਮਸੰਦ ਹਮਰੋ ਗਹਿ ਕਰਿ ਕੈ। ਲਿਯੋ ਗ੍ਰੰਥ ਸਾਹਿਬ ਸਿਰ ਧਰਿ ਕੈ॥ ੨੪ ॥ ਹਮ ਭ੍ਰਾਤਾ ਸੋਢੀ ਕੁਲ ਸਾਰੇ। ਕਰਹਿਂ ਪਰਸਪਰ ਬਹੁ ਬਿਵਹਾਰੇ। ਲਰਹਿਂ ਮਿਲਹਿਂ ਹਮ ਬਾਰਿ ਅਨੇਕ। ਬੋਲਯੋ ਅਬਿ ਲੌ ਸਿੱਖਨ ਨ ਏਕ' ॥ ੨੫॥ ਸੁਨਿ ਕੈ ਮੱਖਣ ਸ਼ਾਹਿ ਬਖਾਨਾ। 'ਧੀਰਮੱਲਨ ! ਤੁਮ ਕੁੱਕ੍ਰਿਤ[2] ਠਾਨਾ। ਕਰਿ ਨ ਸਕਹਿ ਕੋ ਏਤੀ ਬਾਤ। ਜਸ ਤੈਂ ਕਰੀ ਮਤੀ ਬੱਖਯਾਤ ॥ ੨੬॥ ਗੁਰ ਤੇ ਸਿਖ ਕੇ ਸਦਾ ਸਹਾਈ। ਦੋਨਹੁੰ ਲੋਕਨਿ ਮਹਿਂ ਸੁਖਦਾਈ। ਕਬਹੁੰ ਕੁ ਸਮਾ ਹੋਇ ਅਸ ਜਾਈ। ਬਨਹਿਂ ਸਹਾਇ ਸਿੱਖ ਅਧਿਕਾਈ[3] ॥ ੨੭॥ ਸ਼੍ਰੀ ਗੁਰ ਤੇਗਬਹਾਦਰ ਚੰਦ। ਸਮ ਰਹਿਂ ਹਰਖ ਸ਼ੋਕ ਜੇ ਦੁੰਦ[4]। ਨਹਿਂ ਇੱਛਾ ਥੀ ਜਗ ਬਿਦਤਾਏਂ। ਮੈਂ ਕਰਿ ਬਿਨਤੀ ਵਹਿਰ ਬਿਠਾਏ ॥੨੮॥ ਨਹੀਂ ਕਰਤਿ ਕੁਛ ਅੰਗੀਕਾਰੇ।ਜਗ ਮਿੱਥਯਾ ਜਿਨ ਕੇਰ ਬਿਚਾਰੇ। ਬ੍ਰਹਮਗਯਾਨ ਜਿਨ ਕੇ ਦ੍ਰਿਢ ਹੋਵਾ। ਉਰ ਅਬਿਬੇਕ ਕਟਕ ਕੋ ਖੋਵਾ[5] ॥੨੯॥ਤਵ ਪਿਤ ਕੋ ਭ੍ਰਾਤਾ ਬਡਿ ਥਾਨ।ਗਯਾਨਵਾਨ ਜਿਨ ਬ੍ਰਿਤੀ ਸਮਾਨ। ਸ਼ਾਂਤਿ ਜਿਤੇਂਦ੍ਰੀ ਮਹਾਂ ਪ੍ਰਬੀਨ। ਸੋਢੀ ਕੁਲ ਕੋ ਭੂਖਨ ਚੀਨ ॥ ੩੦ ॥ ਤਿਨ ਕੀ ਕਰੀ ਅਵੱਗਯਾ ਭਾਰੀ। ਹਤੀ ਤੁਪਕ, ਚਾਹਸਿ ਚਿਤ ਮਾਰੀ। ਬਡ ਅਪਰਾਧ ਕੀਨਿ ਮਤਿ ਹੀਨੇ ! ਗੁਰ ਕੇ ਬੰਸ ਬਿਖੇ ਤੁਝ ਚੀਨੇ ॥੩੧॥ ਛੋਰਿ ਦੀਨਿ,ਨਹਿਂ ਕੀਨਿ ਸੰਘਾਰ। ਉਚਿਤ ਮਾਰਬੋ ਹੁਤੋ ਬਿਚਾਰ'। ਇਮ ਕਹਿ ਸਭਿ ਵਸਤੁ ਕੀਨਿ ਅਗਾਰੀ। ਆਏ ਸਤਿਗੁਰ ਸਦਨ ਮਝਾਰੀ ॥ ੩੨ ॥ ਸਗਰੀ ਵਸਤੁ ਆਨਿ ਧਰਿਵਾਈ। ਸੌਂਪੀ ਜਹਾਂ ਨਾਨਕੀ ਮਾਈ।

[1] ਬੁਰਾ ਕੰਮ। [2] ਖੋਟਾ ਕੰਮ। [3] (ਕਦੇਕੁ ਸਮੇਂ ਪਏ ਤੇ) ਸਿੱਖ ਥੀ (ਅਧਿਕਾਈ=ਵੱਡੇ ਦੇ, ਭਾਵ) ਗੁਰੂ ਦੇ ਸਹਾਈ ਆ ਹੁੰਦੇ ਹਨ। [4] ਦੋਹਾਂ ਵਿਚ। [5] ਦਿਲੋਂ ਅਗਿਆਨ ਦੀ ਨਿੰਦਾ ਨਾਸ਼ ਕੀਤੀ ਹੈ ਜਿਨ੍ਹਾਂ ਨੇ।

ਪੌਸ਼ਿਸ਼ ਆਦਿ ਧੀਰਮਲ ਕੇਰੀ। ਆਨਿ ਧਰੀ ਭਹਿੰ ਪੋਟ[1] ਘਨੇਰੀ ॥੩੩॥ ਦਰਬ ਸਰਬ ਗੁਰ ਆਗ ਧਰਜੋ। ਸਰਬਸ ਅਪਰ ਨਿਵੇਦਨ[2] ਕਰਜੋ। ਸ਼੍ਰੀ ਗ੍ਰਿੰਥ ਕਰਿਵਾਯਹੁ ਛੇਰਾ। ਆਯੋ ਮੱਖਣ ਸਿੱਖ ਬਡੇਰਾ ॥ ੩੪ ॥ ਹਾਥ ਜੋਰਿ ਕੈ ਬੰਦਨ ਠਾਨੀ। ਮੁਖ ਦੇਖਜੋ-ਰਹਿ ਇਕ ਸਮਾਨੀ-। ਪ੍ਰਾਪਤਿ ਦਰਬ ਨ ਹਰਖ ਭਯੋ ਹੈ। ਸ਼ੋਕ ਨ ਚਿਤ ਮਹਿੰ ਸਰਬ ਗਯੋ ਹੈ ॥ ੩੫ ॥ ਇਕਰਸ ਰਿਦਾ ਦੇਖਿ ਗੁਰ ਕੇਰਾ। ਉਪਜਜੋ ਰਿਦੇ ਅਨੰਦ ਘਨੇਰਾ।-ਸ਼ਿਵ ਮੂਰਤਿ[3] ਆਨਨ ਬਿਗਸਾਨਾ। ਮਨਹੁੰ ਪ੍ਰਫੁੱਲਜਤਿ ਕਮਲ ਮਹਾਨਾ॥ ੩੬ ॥ ਕਰੁਨਾ ਭਰੇ ਬਿਲੋਚਨ ਰੂਰੇ। ਆਸਨ ਪਰ ਬੈਠੇ ਗੁਰ ਪੂਰੇ। ਦੀਰਘ ਦਰਸ਼ਨ ਆਯੁਤ[4] ਛਾਤੀ। ਲਾਂਬੀ ਭੁਜਾ ਧਰੇ ਉਰ ਸ਼ਾਂਤੀ ॥ ੩੭ ॥ ਸਗਰੀ ਦੀਰਘ ਦੇਹਿ ਸੁਹਾਵੈ। ਸੇਤ ਬਸਤ੍ਰ ਨਿਰਮਲ ਛਬਿ ਛਾਵੈ। ਸਗਰੇ ਸਦ ਗੁਨ ਸਦਨ ਮਹਾਨਾ। ਬੈਠੇ ਮਹਾਂ ਬਿਰਾਜਤਿ ਥਾਨਾ* ॥ ੩੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਿਕਾਦਸਿ ਰਾਸੌ 'ਧੀਰਮਲ ਕੇ ਡੇਰਾ ਲੂਟਨ' ਪ੍ਰਸੰਗ ਵਰਨਨੰ ਨਾਮ ਖੋਕਸਮੋ ਅੰਸੁ ॥ ੧੬ ॥

੧੭. [ਮੱਖਣ ਸ਼ਾਹ ਨੂੰ ਗੁਰੂ ਜੀ ਦਾ ਵਰਜਣਾ]।

ਦੋਹਰਾ॥ਸਗਲ ਵਸਤੁ ਕੋ ਦੇਖਿ ਕਰਿ ਸ਼੍ਰੀ ਗੁਰ ਪਰਮ ਕ੍ਰਿਪਾਲ।ਮੁਖ ਮੱਖਣ ਕੀ ਦਿਸ਼ਾ ਕਰਿ ਬੂਝਨਿ ਕੀਨਿ ਹਵਾਲ ॥ ੧ ॥ਚੌਪਈ॥'ਸਭਿ ਵਸਤੁ ਕੈਸੀ ਇਹ ਲਯਾਏ ? ਕਰਹਿੰ ਰੌਰ ਕਯੋਂ ਨਰ ਸਮੁਦਾਏ ? ਤੈਂ ਅਬਿ ਸੰਝ ਪਈ ਕਿਮ ਆਵਾ ? ਆਯੁਧ ਬੰਧੇ ਮੁਖ ਦਰਸਾਵਾ'॥੨॥ਸੁਨਿ ਮੱਖਣ ਹਰਖੰਤਿ ਬਖਾਨਾ। 'ਜਿਨ ਤੁਮਰੋ ਕੀਨਸਿ ਅਪਮਾਨਾ। ਮਹਾਂ ਮੰਦਮਤਿ ਨਿੰਦਕ ਪਾਪੀ। ਦੁਸ਼ਟ ਦੁਰਾਤਮ ਦੁਖ ਸੰਤਾਪੀ ॥ ੩ ॥ ਤਿਸ ਮਸੰਦ ਕੋ ਬੰਧਨ ਕਰਜੋ। ਧੀਰਮੱਲਜ ਕੋ ਨਿਕਟਿ, ਨ ਹਰਜੋ[5]† । ਵਸਤੁ ਤੁਮਾਰੀ ਲੂਟਿ ਜਿ

[1]ਪੰਡਾਂ। [2]ਅਰਪਨ। [3]ਕੱਲਜਾਨ ਸ੍ਰੂਪ। [4]ਚੌੜੀ। [5]ਉਸ ਮਸੰਦ ਨੂੰ (ਜੇ) ਧੀਰ ਮਲ ਦੇ ਕੇਲ ਸੀ ਬੰਨ੍ਹ ਲੀਤਾ ਹੈ, ਪਰ (ਜਾਨੋਂ) ਨਹੀਂ ਮਾਰਿਆ। *ਸ਼੍ਰੀ ਗੁਰੂ ਜੀ ਨੇ ਆਪ ਇਸ ਅਵਸਥਾ ਨੂੰ ਸ਼੍ਰੀ ਮੁਖ ਵਾਕ ਦ੍ਵਾਰਾ ਐਉਂ ਵਰਣਨ ਕੀਤਾ ਹੈ:-

ਮਾਈ ਮੈ ਧਨੁ ਪਾਇਓ ਹਰਿਨਾਮੁ ॥ ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਏਕੋ ਬਿਸਰਾਮ ॥ ੧ ॥ ਰਹਾਉ ॥ ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥ ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥ ੧ ॥ ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥ ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥ ੨ ॥ ਜਾਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੀ ਸੰਧੈ ਕੋਊ ਗੁਰਮੁਖਿ ਪਾਵੈ ॥ ੩ ॥ ੧੭

†ਪਾ:-ਨਿਹਰਜੋ।

ਲੀਨਸਿ। ਤਿਨ ਤੇ ਮੈਂ ਛੀਨਸਿ ਦੁਖ ਦੀਨਸਿ[1]॥੪॥ਰਾਵਰ ਕੋ ਅਪਰਾਧੀ ਆਨਨੋਂ। ਜਿਸ ਨੇ ਆਇ ਕੁਕਰਮ ਕਮਾਨਨੋਂ। ਗੁਰ ਕੁਲ ਤੇ ਉਪਜਨੋ ਲਖਿ ਕਰਿਕੈ। ਹਤਨੋ ਨ ਧੀਰ ਮੱਲ ਹਮ ਧਰਿ ਕੈ[2] ॥ ੫ ॥ ਮੁਝ ਦੇਖਤਿ ਅਪਰਾਧ ਤੁਮਾਰੋ। ਕੋਇ ਜਿ ਕਰਹਿ ਦੁਰਾਤਮ ਭਾਰੋ। ਐਸੇ ਸ਼ਸਤ੍ਰ ਪ੍ਰਹਾਰਨਿ ਕਰਿ ਹੌਂ। ਮਾਰਨਿ ਕਰੌਂ, ਕਿ ਲਰਿ ਕੈ ਮਰਿ ਹੌਂ॥੬॥ ਸੁਧਿ ਪਹੁੰਚੀ ਜਬਿ ਹੀ ਮੁਝ ਡੇਰੇ। ਤਬਹਿ ਦੌਰ ਮੈਂ ਆਇ ਅਦੇਰੇ[3]।ਧੀਰਮੱਲਨ ਕੋ ਦੋਸ਼ ਬਡੇਰਾ। ਮੈਂ ਇਮ ਲਖਿ ਕੈ ਲੂਟਨੋ ਡੇਰਾ ॥ ੭ ॥ ਆਨੀ ਸਗਰੀ ਵਸਤੁ ਤੁਮਾਰੀ। ਅਰੁ ਤਿਨ ਕੀ ਛੀਨਸਿ ਗਹਿ ਸਾਰੀ। ਆਪ ਸਕਲ ਸੰਭਾਰਹੁ ਭੁਲੇ। [4]ਕਰਹਿ ਅਨਾਦਰ ਰਿਪੁ ਨਿਰਬਲੇ ॥ ੮ ॥ ਆਨਿ, ਸਦਨ ਮਹਿੰ ਸਰਬ ਸੁ ਲੀਨਾ[5]। ਤਿਨ ਕੋ ਕੁਛ ਅਪਕਾਰ ਨ ਕੀਨਾ[6]। ਬਿਨ ਕਾਰਨ ਤੇ ਕਿਧ ਅਪਰਾਧੇ। ਧਾਂਤੇ ਮੈਂ ਆਨਨੋਂ ਤਿਸ ਬਾਂਧੇ ॥ ੯ ॥ ਜਬਹਿ ਦੁਸ਼ਟ ਤੁਮਰੇ ਘਰ ਆਏ। ਮੋ ਢਿਗ ਕਨੋਂ ਨਹਿੰ ਸੁਧਿ ਪਹੁੰਚਾਏ।ਸਭਿ ਕੋ ਤਤਛਿਨ ਧੰਧਨ ਕਰਤੋ । ਕਰਤਿ ਸ਼ਸਤ੍ਰ ਜੇ ਪ੍ਰਾਨ ਪ੍ਰਹਰਿਤੋ ॥ ੧੦ ॥ ਅਪਨੀ ਵਸਤੁ ਦਰਬ ਯੁਤਿ ਲੀਜੈ। ਤਿਨ ਕੀ ਆਨੀ ਰਾਖਨਿ ਕੀਜੈ। ਪੁਨ ਆਗੈ ਜੋ ਹੈ ਮਤਿਵਾਨਾ। ਕਬਿ ਨ ਕਰਹਿ ਕੋਈ ਅਪਮਾਨਾ[7] ॥ ੧੧ ॥ ਸੁਨਿ ਸਤਿਗੁਰ ਕਹਿ ਬਾਕ ਪ੍ਰਬੀਨ।[8]ਮੱਖਣ ਸ਼ਾਹ!ਕਹਾਂ ਤੈਂ ਕੀਨਾ?।ਕਾਮ ਕ੍ਰੋਧ ਕੇ ਬਸਿ ਹੈ ਸੋਈ। ਆਨਿ ਕੁਕਰਮ ਕਰਨੋ ਤਿਨ ਜੋਈ॥੧੨॥ ਹਮ ਤਿਨ ਸਮ ਨਹਿੰ ਕਰਿਬੋ ਚਾਹੈਂ। ਜਾਨਹਿੰ ਮਹਾਂ ਦੋਸ਼ ਤਿਸ ਮਾਂਹੀ।ਜਨਮ ਮਰਨ ਜਗ ਬਾਰੰਬਾਰੀ। ਦੇਤਿ ਕਾਮਨਾ[9], ਹੈ ਨ ਉਬਾਰੀ ॥ ੧੩ ॥ [10]ਕਾਮ ਮੂਲ ਹੈ ਸਕਲ ਬਿਕਾਰੇ। ਕਾਮ ਬਿਨਾਸਹਿੰ ਸੁਮਤਿ ਬਿਚਾਰੈ । ਪੁਨ ਇਹ ਬਿਨਾ ਉਪਾਇ ਨਸੰਤੈ[11]। ਜਨਮ ਮਰਨ ਜੋ ਦੇਤਿ ਅਨੰਤੇ ॥ ੧੪ ॥

---

[1](ਜਿਨ੍ਹਾਂ ਨੇ ਤੁਸਾਂ ਨੂੰ) ਦੁੱਖ ਦਿੱਤੇ ਸੀ ਉਨ੍ਹਾਂ ਤੋਂ ਖੋਸ ਲਿਆਇਆ ਹਾਂ। [2]ਫੜਕੇ। [3]ਛੇਤੀ। [4]ਜਿਸ ਵੈਰੀ ਨੇ ਆਪਦਾ ਅਨਾਦਰ ਕੀਤਾ ਸੀ, ਉਸ ਨੂੰ ਨਿਰਬਲ ਕਰਕੇ (ਆਨਿ=)ਲੈ ਆਂਦਾ ਹੈ ਤੇ ਸਰਬ (ਸੈਂਜ ਉਸ ਤੋਂ) ਲੈਕੇ ਘਰ ਆਂਦੀ ਹੈ। (ਅ) ਅਨਾਦਰ ਕਰਕੇ ਵੈਰੀ ਨਿਰਬਲ ਕਰ ਦਿੱਤਾ ਹੈ ਜੋ ਉਸ ਲੀਤਾ ਸੀ ਸਾਰਾ ਘਰ ਲੈ ਆਂਦਾ ਹੈ। [5](ਤੁਸਾਂ) ਕੋਈ (ਉਸ ਨਾਲ) ਬੁਰਾ ਨਹੀਂ ਸੀ ਕੀਤਾ। [6]ਤ੍ਰਿਸ਼ਨਾ ਹੀ (ਜਨਮ ਮਰਨ) ਦੇਂਦੀ ਹੈ। [7]ਸਾਰੇ ਵਿਕਾਰਾਂ ਦਾ ਮੂਲ ਕਾਮਨਾ ਹੈ, ਸੁਮਤਿ ਵਾਲੇ (ਇਹ ਗਲ) ਵਿਚਾਰ ਕੇ ਕਾਮਨਾ ਨੂੰ ਨਾਸ਼ ਕਰਦੇ ਹਨ, ਫਿਰ ਏਹ (ਵਿਕਾਰ) ਬਿਨਾ ਉਪਾਵ ਦੂਰ ਹੋ ਜਾਂਦੇ ਹਨ।

ਤੂੰ ਸਤਿਗੁਰ ਕੋ ਸਿੱਖਨ ਮਹਾਨਾ। ਸਦ ਗੁਨ ਧਰਿ, ਜਿਸਤੇ ਸੁਭ ਜਾਨਾ। ਧੀਰਮਲ ਕੀ ਵਸਤੁ ਸਰਬਾ। ਫੇਰਿ ਦੇਹੁ ਤਿਨ ਢਿਗ ਯੁਤਿ ਦਰਬਾ॥੧੫॥ ਜੋ ਹਮਰੇ ਢਿਗ ਧਨ ਅਰਪਾਯੋ। ਸਭਿ ਦੇਵਹੁ ਤਿਸ ਢਿਗ ਪਹੁੰਚਾਯੋ। ਮਨ ਉਦ੍ਵੇਗ ਕੋ ਨਿਬਲ ਕਰੀਜੈ[1]। ਹੁਇ ਪ੍ਰਸੰਨ ਇਹ ਸ਼ਕ੍ਤਿ ਤਿਸ ਦੀਜੈ ॥੧੬॥ ਬਹੁਰੋ ਤੁਝ ਨੀਕੇ ਉਪਦੇਸ਼ਹਿਂ। ਲਖਹੁ ਸੁਭਾਸ਼ੁਭ[2], ਤਜਹੁ ਕਲੇਸ਼ਹਿ। ਸਤਿਗੁਰ ਮਿਲਿਨਿ ਸੁਫਲ ਹੁਇ ਜਾਵੈ। ਜਨਮ ਮਰਨ ਤੇ ਥਿਰਤਾ ਪਾਵੈਂ[3]॥੧੭॥ਸੁਨਿ ਮੱਖਣ ਕਰ ਜੋਰਿ ਬਖਾਨਾ। 'ਜਿਨਹੁੰ ਕੀਨਿ ਅਪਮਾਨ ਮਹਾਨਾ। ਪ੍ਰਾਣਾਂਤਕ ਲੌ ਕਰਿ ਅਪਰਾਧੂ। ਕੁਮਤੀ, ਦੁਸ਼ਟ, ਕਠੋਰ, ਅਸਾਧੂ॥੧੮॥ਤਿਨ ਪਰ ਮ੍ਰਿਦੁਲ ਛਿਮਾ ਬਹੁ ਕਰਨੀ। ਨੀਤਿ ਬਿਖੈ ਇਹ ਨੀਕ ਨ ਬਰਨੀ। ਛਮੀ ਪੁਰਖ ਕੋ[4] ਕਾਜ ਉਦਾਰਾ। ਨਸ਼ਟ ਹੋਤਿ[5], ਜਿਮ ਅਗਨੀ ਪਾਰਾ ॥੧੯॥ ਤਿਸ ਕੋ ਸਕਲ[6] ਕਰਹਿਂ ਅਪਰਾਧਾ।ਡਰ ਕੋ ਛੋਰਿ, ਦੇਤਿ ਹੈਂ ਬਾਧਾ।—ਦਾਰਿੱਦ੍ਰੀ ਅਰੁ ਆਲਸਕਾਰੀ—। ਇਮ ਅਪਕੀਰਤਿ ਹੁਇ ਬਿਸਤਾਰੀ ॥ ੨੦ ॥ ਕਰਿ ਅਪਰਾਧ ਨਹੀਂ ਡਰਪਾਵੈਂ। ਜਸ ਕਿਧ ਤਸ ਫਲ ਜੋ ਨਹਿ ਪਾਵੈਂ। ਪੁਨਹਿ ਕਰਨਿ ਕੋ ਹੈ ਉਤਸਾਹੀ।ਭੀਰੁ ਲਖੈਂ, ਅਪਰ ਸੋਂ ਪ੍ਰਾਹੀ ॥ ੨੧ ॥ ਦੰਡ ਉਚਿਤ ਹੀ ਨਿਤ ਅਪਰਾਧੀ[7]। ਪੁਰਸ਼ੋਤਮ ਮਿਰਜਾਦਾ ਬਾਧੀ। ਦੇਖਹੁ ਰਾਮਚੰਦ ਬਡ ਧੀਰ। ਨੀਰਧ ਕੋ ਗੰਭੀਰ ਅਭੀਰ ॥ ੨੨ ॥ ਅਸ ਆਸ਼ੈ ਲਖਿ ਓਜ ਪ੍ਰਕਾਸ਼ਾ[8]।ਜਿਸ ਤੇ ਅਤਿ ਚਿਤਵਨੈ ਚਿਤ ਤ੍ਰਾਸਾ। ਹੁਇ ਭੈ ਭੀਤ ਉਪਾਇ ਬਤਾਇਵ। ਸਕਲ ਕਟਕ ਕਪਿ[9]ਪਾਰ ਲੰਘਾਇਵ॥੨੩॥ਜੋ ਨ ਛਿਮਾ ਤਜਾਗਤਿ ਤਿਸ ਕਾਲਾ। ਨਹਿਂ ਕਾਰਜ ਕਿਮ ਹੋਤਿ ਸੁਖਾਲਾ। ਪੁਨ ਸ਼੍ਰੀ ਕ੍ਰਿਸ਼ਨ ਚਤੁਰ ਬਲਵਾਨਾ। ਸਭਾ ਕੌਰਵਨਿ ਕੀ ਜੁ ਮਹਾਨਾ ॥ ੨੪ ॥ ਬੈਠਨੈ ਬੀਚ ਛਿਮਾ ਕਰਿ ਰਹੈ। ਦੁਰਜੋਧਨ ਬਡ ਪਦ ਕੋ ਲਹੈ। ਤੇਜ ਪ੍ਰਭਾਵ ਅਪਨਿ ਬਿਦਤਾਵਾ। ਜਿਸ ਤੇ ਅਪਨੋ ਆਪ ਬਚਾਵਾ ॥ ੨੫ ॥ ਇਮ ਅਛਿਮਾ ਮਹਿਂ ਗੁਨ ਬਹੁ ਰਹੈ। ਛਿਮਾਵਾਨ ਬਾਧਾ[10] ਬਡ ਸਹੈ। ਅੱਕ੍ਰਿਤ ਕਾਜ, ਅਪਜਸੁ ਬਿਸ-

[1]ਮਨ ਦੀ ਘਬਰਾਹਟ ਨੂੰ ਘੱਟ ਕਰੋ। [2]ਭਲਾ ਤੇ ਬੁਰਾ। [3]ਖਿਮਾ ਕਰਨ ਵਾਲੇ ਪੁਰਖ ਦੇ। [4]ਵਿਨਾਸ਼ ਹੁੰਦੇ ਹਨ। [5]ਭਾਵ ਛਮੀ ਪੁਰਸ਼ ਦਾ ਸਾਰੇ। [6]ਅਪ੍ਰਾਧੀ ਸਦਾ ਦੰਡ ਦੇ ਜੋਗ ਹੈ। [7]ਇਹ ਆਸ਼ਾ ਲਖ ਕੇ (ਕਿ ਦੰਡ ਉਚਿਤ ਹੀ ਨਿਤ ਅਪ੍ਰਾਧੀ) ਸਮੁੰਦਰ ਨੂੰ ਜੋ ਡੂੰਘਾ ਹੈ ਤੇ ਕਾਇਰ ਨਹੀਂ, ਡਾਂਟਿਆ [ਓਜ ਪ੍ਰਕਾਸ਼ਨਾ=ਬਲ ਪ੍ਰਗਟ ਕਰਨਾ, ਡਾਂਟਨਾ]। [8]ਬੰਦਰਾਂ ਦਾ ਦਲ ਸਾਰਾ (ਸਮੁੰਦਰ ਨੇ) ਪਾਰ ਲੰਘਾ ਦਿੱਤਾ। [9]ਦੁੱਖ।

ਤਾਰਨਿ[1]। ਦੋਸ਼ ਛਿਮਾ ਮਹਿੰ ਕਰੈ ਉਚਾਰਨਿ॥੨੬॥ ਜੋ ਤੁਮ ਰਹਹੁ ਛਿਮਾ ਕਹੁ ਧਾਰੀ। ਸਭਿ ਹੀ ਕਰਹਿੰ ਅਵੱਗਯਾ ਹਾਨੀ। ਦੁਸ਼ਟ ਕੁਕਰਮ ਕਰਨਿ ਨਿਤ ਚਾਹੈਂ। ਰੁਕਹਿੰ ਦੰਡ ਕੋ ਤ੍ਰਾਸ ਧਰਾਹੈਂ[2] ॥ ੨੭ ॥ ਨਾਂਹਿ ਤ ਕਰਹਿੰ ਸ਼ਕਤਿਨਿ ਅਪਕਾਰਾ[3]। ਦੇਹਿੰ ਪ੍ਰਜਾ ਕੋ ਕਸ਼ਟ ਅਪਾਰਾ। ਦੰਡ ਤ੍ਰਾਸ ਤੇ ਅਪਨਿ ਮਿਜ਼ਾਦਾ। ਰੁਕੇ ਰਹੈਂ[4], ਨਹਿੰ ਲਹੈਂ ਬਿਸਾਦਾ[5] ॥੨੮॥ ਕਸੋਂ ਭਮ ਦੁਸ਼ਟ ਅਵੱਗਯਾ ਸਹੋ ? ਅਬਿ ਹੇ ਪ੍ਰਭੂ ! ਮੋਹਿ ਸੋਂ ਕਹੋ[6]। ਨਿਮ੍ਰ ਸਿਖ ਤੇ ਸੁਨਿ ਕਰਿ ਇਮ ਬੈਨ। ਕ੍ਰਿਪਾ ਦ੍ਰਿਸ਼ਟਿ ਜੁਤਿ ਸੁੰਦਰ ਨੈਨ ॥ ੨੯ ॥ ਧੀਰਮਲਨ ਕੀ ਵਸਤੁ ਹਟਾਵਨਿ। ਸਰਬ ਦਰਬ ਕੋ ਤਿਸੈ ਦਿਵਾਵਨਿ। ਕ੍ਰਿਪਾ ਨਿਧਾਨ ਅਪਨਿ ਛਿਪ੍ਰਾਇ[7]। ਕਹਨੋ ਚਹਤਿ ਸ਼ੁਭ ਮਤ ਦਰਸਾਇ ॥੩੦॥ ਦੋਹਰਾ ॥ ਸਦਗੁਨ ਸਗਰੇ ਗਯਾਨ ਧ੍ਰਿਤਿ ਰਿਦਾ ਸਦਨ ਜਿਨ ਕੇਰ। ਸਿਖ ਕੋ ਕਰਨ ਨਿਹਾਲ ਪੁਨ ਬੋਲੇ ਸਤਿਗੁਰ ਫੇਰ ॥ ੩੧ ॥ ਦੋਹਰਾ ॥ ‘ਭੋ ਮੱਖਣ ਸਿਖ ! ਕਾਨ ਦੈ ਸੁਨਹੁ, ਬਿਕਾਰ ਸਿ ਬ੍ਰਿੰਦ। ਉਪਜਤਿ ਹੈਂ ਨਰ ਕੇ ਰਿਦੈ ਸੰਕਟ ਦੇਤਿ ਬਿਲੰਦ ॥ ੩੨ ॥ ਚੌਪਈ ॥ ਸੁਖ ਕੋ ਚਾਹਤਿ ਜਿਨਹੁੰ[8] ਕਰਤਿ ਹੈ। ਤਿਨ ਹੀ ਤੇ ਬਹੁ ਕਸ਼ਟ ਪਰਤਿ ਹੈ। ਅਜਿਤੇਂਦ੍ਰੀ ਜਬਿ ਪਿਖਹਿ ਕਿ ਸੁਨਿ ਹੈਂ[9]। ਕਾਮ ਉਪਾਵਤਿ ਉਰ ਭਭਛਿਨ ਹੈ ॥੩੩॥ ਤਿਯ ਕੋ ਚਹਨਿ ਕਹਤਿ ਹੈਂ ਕਾਮ[10]। ਸਕਲ ਚਾਹ ਸੋ ਭੀ ਲਖਿ ਨਾਮ[11]। ਧਨ ਇਸਤ੍ਰੀ ਤੇ ਆਦਿ ਪਦਾਰਥ। ਪਿਖਿ ਸੁਨਿ ਲੈਬੇ ਚਾਹਤਿ ਸ੍ਵਾਰਥ[12] ॥ ੩੪ ॥ ਜਬਹਿ ਲੈਨ ਹਿਤ ਕਾਮ[13] ਉਠਾਵਾ। [14]ਤਿਹ ਪ੍ਰਤਿਬੰਧਕ ਜੋ ਦਰਸਾਵਾ। ਤਬਹਿ ਕ੍ਰੋਧ ਮਨ ਮਾਂਹਿ ਉਪਾਵੈ[15]।ਕ੍ਰਿੱਤਾਕ੍ਰਿੱਤ ਨ ਪੁਨ ਚਿਤ ਆਵੈ[16] ॥ ੩੫॥ ਹੋਇ ਕ੍ਰੋਧ ਬਸਿ ਕਰਤਿ ਕੁਕਰਮ। ਬੁਧਿ ਸਭਿ ਨਾਸਹਿ

---

[1]ਕੰਮਾਂ ਦਾ ਨਾ ਮੋੜਨਾ ਤੇ ਅਪਜਸ ਟੈਲਣਾ……, [2]ਦੰਡ ਦਾ ਭੈ ਧਾਰ ਕੇ (ਕੁਕਰਮਾਂ ਤੋਂ) ਰੁਕੇ ਰਹਿੰਦੇ ਹਨ। [3]ਹਾਨੀ। [4]ਸਜ਼ਾ ਦੇ ਭੈ ਕਰਕੇ ਅਪਨੀ ਮਿਰਜਾਦਾ ਵਿਚ ਰੁਕੇ ਰਹਿੰਦੇ ਹਨ। [5]ਵਿਖਾਂਦ ਨਹੀਂ ਲਭਦੇ ਫਿਰਦੇ, ਛਾਵ (ਕਲੇਸ਼) ਪੁਆੜੇ ਨਹੀਂ ਖੜੇ ਕਰਦੇ। [6]ਦਿਰਾਦਾ[7]ਜਿਨ੍ਹਾਂ (ਵਿਕਾਰਾਂ) ਨੂੰ। [8]ਅਜਿੱਤੇਂਦ੍ਰੀ (=ਜਿਸਨੇ ਇੰਦ੍ਰੇ ਨਹੀਂ ਜਿੱਤੇ ਹੋਏ) ਜਦ ਦੇਖੇ (ਇਸਤ੍ਰੀ ਨੂੰ ਯਾ) ਬਾਤਾਂ ਸੁਣੇ (ਉਸ ਦੀਆਂ)। [9]ਇਸਤ੍ਰੀ ਦੀ ਚਾਹਨਾ ਨੂੰ ਕਾਮ ਕਹਿੰਦੇ ਹਨ। [10]ਸਾਰੇ (ਪਦਾਰਥਾਂ ਦੀ) ਇੱਛਾ ਦਾ ਨਾਮ ਭੀ (ਕਾਮ ਹੀ) ਜਾਣੋਂ,ਏਥੇ ਭਾਵ ਕਾਮਨਾਂ ਤੋਂ ਹੈ। [11]ਸ੍ਵੈ ਅਰਥ ਜਾਣਕੇ ਲਿਆ ਚਾਹੁੰਦਾ ਹੈ। [12]ਕਾਮਨਾ (ਤ੍ਰਿਸ਼ਨਾ)। [13]ਉਸ ਕਾਮਨਾਂ ਦੀ ਪੂਰਨਤਾ ਅਰੋ ਜਦ ਕੋਈ ਰੋਕ ਦਿੱਸ ਪਵੇ ਤਦ ਮਨ ਵਿਚ ਕ੍ਰੋਧ ਉਪਜਦਾ ਹੈ। [14]ਕਰਨ ਯੋਗ ਤੇ ਨਾ ਕਰਨ ਯੋਗ (ਵਿਹਤ ਅਵਿਹਤ) ਫਿਰ ਚੇਤੇ ਨਹੀਂ ਆਉਂਦਾ। ਅਰਥਾਤ ਅਵਿਵੇਕੀ ਹੋ ਜਾਂਦਾ ਹੈ।

ਤਜਾਗਹਿ ਧਰਮ। ਜਬਿ ਨਰ ਕੋ ਉਰ ਕ੍ਰੋਧ ਉਪਾਇ। ਕੋ ਅਸ ਪਾਪ ਜੁ ਕਰਿ ਨ ਸਕਾਇ ॥ ੬੬ ॥ ਮਾਤ ਪਿਤਾ ਗੁਰਦੇਵ ਮਹਾਨੇ। ਕਰਤਿ ਅਵੱਗ੍ਯਾ ਕਛੂ ਨ ਜਾਨੇ। ਜੋ ਹੈ ਅਬਧ, ਬਧਹਿ ਤਿਨ ਭਾਈ[1]। ਨਿਸ਼ਠੁਰ[2] ਬਾਕ ਕਹੈ ਸਮੁਦਾਈ ॥ ੬੭ ॥ ਉਪਜੇ ਕ੍ਰੋਧ ਅਪਰ ਕ੍ਯਾ ਕਹਿਨੋ। ਪ੍ਰਾਨ ਬਿਨਾਸਹਿ ਜਾਇ ਨ ਸਹਿਨੋ[3]। ਆਨ ਸਮਾਨ ਨ ਪ੍ਰਾਨ ਹਾਨ ਕੈ[4]। ਸੋ ਭੀ ਕਰਹਿ ਅਜਾਨ ਜਾਨਿ ਕੈ ॥ ੬੮ ॥ ਜੋ ਕ੍ਰੋਧਤਿ ਹੁਇ ਬਸਿ ਨਹਿੰ ਚਲੈ। ਉਰ ਮਹਿੰ ਤਪਤਹਿ ਕਾਮ ਨ ਮਿਲੈ[5]।ਤਿਹ ਦੁਖ ਤੇ ਨਹਿੰ ਕਰਹਿ ਅਹਾਰ। ਨਿਸ ਮਹਿੰ ਨੀਂਦ ਨ ਪਾਇ ਦੁਖਾਰਾ ॥੬੯॥ ਦਿਵਸ ਜਾਮਨੀ ਇਮ ਤਪ-ਤਾਵੈ। ਅਨਿਕ ਭਾਂਤਿ ਸੰਕਲਪ ਉਠਾਵੈ। ਗਿਨਤੀ ਗਿਨਹਿ ਨ ਓਰਕ ਆਵੈ। ਏਵ ਕਸ਼ਟ ਮਹਿੰ ਬੈਸ ਬਿਤਾਵੈ ॥ ੭੦ ॥ਮਤਸਰ ਮਹਤ ਅਸੂਧਾ ਧਾਰੈ। ਇੱਤ੍ਯਾਦਿਕ ਉਪਜਾਇ ਬਿਕਾਰੈ। ਧਾਂਤੇ ਕਾਮ[6] ਮੂਲ ਮਨ ਜਾਨਿ। ਅਪਰ ਬਿਕਾਰ ਕਾਂਡ ਫਲ ਮਾਨਿ[7] ॥੭੧॥ ਜਥਹਿ ਮੂਲ ਕੋ ਦੇਹਿੰ ਉਖੇਰ। ਸ਼ਾਖਾ ਪੱਤ੍ਰ ਨ ਫਲ ਹੈ ਫੇਰ। ਇਮ ਅਵਗੁਨ ਉਰ ਤੇ ਪਰਹਰੈ। ਸਦ ਗੁਨ[8] ਆਨਿ ਪ੍ਰਵੇਸ਼ਨਿ ਕਰੈਂ ॥੭੨॥ ਕਰਨੀ ਛਿਮਾ ਮਹਾਂ ਤਪ[*] ਜਾਨ। ਛਿਮਾ ਕਰਨਿ ਹੀ ਦੈਬੋ ਦਾਨ। ਛਿਮਾ ਸਕਲ ਤੀਰਥ ਅਸ਼ਨਾਨ। ਛਿਮਾ ਕਰਤਿ ਨਰ ਕੀ ਕਲਿਆਨ ॥ ੭੩ ॥ ਛਿਮਾ ਸਮਾਨ ਆਨ ਗੁਨ ਨਾਂਹੀ। ਧਾਂਤੇ ਛਿਮਾ ਧਰਹੁ ਮਨ ਮਾਂਹੀ। ਸਦ ਗੁਨ ਕੋ ਨਹਿੰ ਤਜਾਗਨਿ ਕੀਜੈ। ਸਦਾ ਰਿਦੈ ਮਹਿੰ ਇਸਥਿਰ ਕੀਜੈ[9] ॥ ੭੪ ॥ ਇਤਿ ਸ਼੍ਰੀ ਸ਼ਰ ਪ੍ਰਤਾਪ ਸੂਰਜ ਗ੍ਰੰਥੇ ਦਿਵਾਕਰੀਯੇ ਤਾਸੇ 'ਮੱਖਣਸ਼ਾਹ ਕੋ ਕਲਜੰਗ' ਪ੍ਰਸੰਗ ਕਥਨੰ ਨਾਮ ਸਪਤਦਸਮੰ ਅੰਸੂ ॥ ੧੭ ॥

੧੮. [ਘਰ ਵਿਚ ਵਿਚਾਰ ਤੇ ਗੁਰੂ ਜੀ ਦਾ ਉਪਦੇਸ਼]।

ਦੋਹਰਾ ॥ ਇਸ ਪ੍ਰਕਾਰ ਜਬਿ ਸਤਿਗੁਰੂ ਮੱਖਣ ਕੋ ਬਹੁ ਬਾਰਿ[1]ਧੀਰਮੱਲਨ ਕੀ ਵਸਤੁ ਸਭਿ ਫੇਰਹੁ' ਕਰਤਿ ਉਚਾਰਿ ॥ ੧ ॥ ਚੌਪਈ ॥ ਮਾਤ ਨਾਨਕੀ ਤਥਿ ਚਲਿ ਆਈ। ਜਿਸ ਕੇ ਰਿਦੇ ਅਧਿਕ ਰਿਸ ਛਾਈ।—ਧੀਰਮਲ ਕੀਨਸਿ ਅਪਰਾਧੁ। ਤਿਸ ਕੋ ਹਿਤ ਚਹਿ ਪੁਨ ਇਹ ਸਾਧੁ ॥ ੨ ॥ ਜੋਗ ਦੰਡ ਕੋ ਸ਼ੱਤ੍ਰੂ ਬਿਸਾਲਾ। ਜ੍ਵਾਲਾ ਬਮਨੀ[2] ਹਤਿ ਤਿਸ ਕਾਲਾ।ਪ੍ਰਾਨ ਹਾਨਿ

---

[1]ਜੋ ਮਾਰਨ ਯੋਗ ਨਹੀਂ ਉਨ੍ਹਾਂ ਨੂੰ ਮਾਰਦਾ ਹੈ। [2]ਸਖਤ, ਕੋੜੇ। [3]ਪ੍ਰਾਣ ਨਾਸ਼ ਕਰ ਦੇਂਦਾ ਹੈ (ਫਿਰ ਬੀ) ਨਹੀਂ ਸਹਾਰਿਆ ਜਾਂਦਾ। [4]ਪ੍ਰਾਣ ਹਾਨ ਦੇ ਤੁੱਲ ਤਾਂ ਹੋਰ (ਕੋਈ ਪਾਪ) ਨਹੀਂ। [5]ਚਾਹ ਪੂਰੀ ਨਹੀਂ ਹੁੰਦੀ ਤਾਂ ਦਿਲ ਵਿਚ ਤਪਦਾ ਹੈ। [6]ਕਾਮਨਾਂ, ਤ੍ਰਿਸ਼ਨਾਂ। [7]ਦਹਿਣੇ ਤੇ ਭਲ ਸਮਝ ਲੈ। [8]ਸ੍ਰੇਸ਼ਟ ਗੁਣ। [9]ਥੈਰਯ। [*]ਪਾ:—ਮਹਾਤਮ।

ਲਗਿ ਕੀਨਿ ਖੁਟਾਈ। ਹਮ ਘਰ ਕੀ ਸਭਿ ਬਸਤੁ ਲੁਟਾਈ-॥ ੩ ॥ ਇਮ ਅਸਮੰਜਸ ਲਖਿ ਕਰਿ ਆਈ। ਮੱਖਨ ਸਹਿਤ ਉਠੇ ਅਗੁਵਾਈ। ਹਾਥ ਜੋਰਿ ਪਦ ਬੰਦਨ ਠਾਨੀ। ਬੈਠੀ ਮਾਤਾ ਪਰਮ ਸੁ ਸਯਾਨੀ ॥੪॥ ਸ਼੍ਰੀ ਗੁਰ ਪਿਖਿ ਕੈ ਭੂਸ਼ਨਿ ਰਹੇ। ਅਪਰ ਭਿ ਨਹੀਂ ਬਾਕ ਕਿਸਿ[1] ਕਹੇ।ਦੀਰਘ ਸੀਤਲ ਸ੍ਵਾਸਨਿ ਲੀਨਸਿ। ਜਲ ਪਰਪੁਲਤ[2] ਬਿਲੋਚਨ ਕੀਨਸਿ ॥ ੫ ॥ 'ਭੋ ਮੱਖਣ ਸਿਖ! ਸੁਨੀਅਹਿ ਬਾਤੀ। ਮਮ ਸੁਤ ਸਦਾ ਰਹਤਿ ਇਹ ਭਾਂਤੀ। ਭਏ ਪੰਚ ਭ੍ਰਾਤਾ ਬਰ ਬੀਰ। ਛੱਤ੍ਰੀ ਧਰਮ ਬਿਖੈ ਧਰਿ ਧੀਰ॥ ੬ ॥ ਬਡੋ ਭ੍ਰਾਤ ਗੁਰਦਿੱਤਾ ਭਯੋ। ਸਭਿ ਤੇ ਲਘੁ ਮਮ ਸੁਤ ਜਨਮਯੋ। ਨਹਿ ਬਿਵ-ਹਾਰ ਰੁਚਹਿ ਜਿਸ ਕੋਈ। ਬੈਠਹਿ ਨਿਤ ਇਕਾਂਤ ਕੋ ਹੋਈ ॥ ੭ ॥ ਨਹਿੰ ਬੋਲਨਿ ਕਰਤੋ ਕਿਹ ਸੰਗ।ਲੇਨਿ ਦੇਨਿ ਤੋਂ ਕਹਾਂ ਸੁ ਫੰਗ। ਸਿੱਖਨ ਅਨੇਕ ਉਪਾਇਨ ਲਯਾਵਹਿ। ਭਨਹਿੰ ਬੇਨਤੀ ਗੁਰੂ ਮਨਾਵਹਿੰ ॥ ੮ ॥ ਇਸ ਕੇ ਭ੍ਰਾਤ ਸਰਬ ਬੁਧਿਵੰਤੇ। ਲੇਬਿ ਦੇਬਿ[3] ਸਭਿ ਸੋਂ ਬਰਤੰਤੇ। ਬਹੁਤ ਮੋਲ ਕੇ ਬਸਤ੍ਰਨਿ ਪਹਿਰੈਂ। ਸਿੱਖਜਨਿ ਬਿਖੈ ਪੂਜਾਵਹਿੰ ਠਹਿਰੈਂ ॥੯॥ ਹੈ ਜਿਸ ਉਚਿਤ ਬਰਤ ਹੈਂ ਤੈਸੇ। ਅਨਿਕ ਮਨੁਜ*ਸੰਗੀ ਰਹਿੰ ਜੈਸੇ[4]। ਬਹੁਤ ਮੋਲ ਕੇ ਭੂਖਨ ਧਾਰੈਂ। ਅਪਨਿ ਅਧਿਕਤਾ ਚਹਤਿ ਉਚਾਰੈਂ ॥ ੧੦ ॥ ਪਿਤਾ ਪਾਸ ਤੇ ਅਪਨਿ ਬਡਾਈ। ਅਭਿਲਾਖਤਿ ਭੇ ਬਿਧਿਨਿ†ਬਨਾਈ[5]। ਤੁਰੰਗਨਿ ਪਰ ਆਰੋਹੈਂ। ਸ਼ਸਤ੍ਰ ਸਜਾਇ ਸਭਿਨਿ ਮਹਿੰ ਸੋਹੈਂ ॥ ੧੧॥ ਪਿਤ ਕੇ ਸਾਥ ਜਹਾਂ ਕਹਿੰ ਜਾਹਿੰ। ਭਨਹਿੰ ਸੁਨਹਿੰ ਬਿਦਤਹਿੰ ਸਭਿ ਮਾਂਹਿ। [6]ਸਵਤਨ ਸੁਤ ਅਰੁ ਨਿਜ ਸੁਤ ਚਾਲ। ਮਮ ਮਨ ਹੋਵਤਿ ਦੇਖਿ ਬਿਹਾਲ[6] ॥੧੨॥ ਨਿਸ ਬਾਸੁਰ ਚਿੰਤਾ ਮਹਿੰ ਰਹੌਂ। ਕਿਸੂ ਸੰਗ ਕੈਸੇ ਨਹਿੰ ਕਹੌਂ। ਅਪਨੇ ਭਾਗ ਜਾਨਿ ਕਰਿ ਮੰਦ। ਸਵਤਨਿ ਸੁਤ ਕੋ ਲਖੌਂ ਬਿਲੰਦ ॥ ੧੩ ॥ ਕਿਤਿਕ ਦਯੋਸ ਬੀਤਹਿੰ ਘਰ ਮਾਂਹਿ[7]। ਕਬਿ ਕਬਿ ਜਾਹਿੰ ਪਿਤਾ ਨਿਜ ਪਾਹਿ। ਸਭਿ ਤੇ ਲਘੁ ਅਪਨੋ ਸੁਤ ਦੇਖਿ। ਰੀਤਿ ਸ਼ਾਂਤਿਕੀ ਰਿਦੈ ਅਸ਼ੇਖ[8] ॥੧੪॥ ਚਾਰਹੁ ਸੁਤ ਤੇ ਪਿਖਿ ਲਘੁ ਮੇਰਾ।ਕਰਤਿ ਭਏ ਸਨਮਾਨ

---

[1]ਕਿਸੇ ਨੇ। [2]ਭਰੇ ਹੋਏ। [3]ਲੈਣਾ ਦੇਣਾ। [4]ਜਿਵੇਂ ਬਹੁਤੇ ਮਨੁੱਖ ਨਾਲ ਰਹਿਣ। [5]ਬਿਧੀਆਂ ਬਣਾ ਕੇ। [6]ਸੌਂਕਣਾਂ ਦੇ ਪੁੱਤ੍ਰਾਂ ਦੀ ਅਤੇ ਆਪਣੇ ਪੁੱਤ੍ਰ ਦੀ ਰੀਤੀ ਦੇਖਕੇ ਮੇਰਾ ਮਨ ਏਹਾਲ ਹੁੰਦਾ ਸੀ। [7](ਜਦ) ਬੀਤ ਜਾਂਦੇ ਸੀ ਘਰ ਬੈਠਿਆਂ। [8]ਪੂਰੀ।

*ਪਃ—ਜਨਮ। †ਪਾਃ—ਬੰਧਾਨ।

ਬਛੋਰਾ। ਚਰਨ ਉਠਾਇ ਬਿਠਾਵਨਿ ਕੀਨਸਿ। ਮੁਖ ਤੇ ਬੋਲਿ ਅਧਿਕ ਹਿਤ ਦੀਨਸਿ[1] ॥੧੫॥ ਦੇਖਿ ਪੁੱਤ੍ਰ ਪਰ ਪਿਤਾ ਸਨੇਹ।ਮਨ ਮੇਰੇ ਭਾ ਹਰਖ ਅਛੋਹ[2]। ਕਿਤਿਕ ਬੇਰ ਬੈਠੇ ਉਠਿ ਆਵਾ।ਨਹੀਂ ਪੁੱਤ੍ਰ ਮਮ ਕਛੂ ਅਲਾਵਾ ॥੧੬॥ਆਵਤਿ ਕੀ ਦਿਸ਼ਿ ਦੇਖਤਿ ਰਹੇ। ਪ੍ਰੇਮ ਭਰੇ ਲੋਚਨ ਮੈਂ ਲਹੇ।ਇਸੀ ਪ੍ਰਕਾਰ ਜਥਹਿ ਜਥਿ[3] ਗਇਉ। ਦਿਨ ਪ੍ਰਤਿ ਪ੍ਰੇਮ ਅਧਿਕ ਹੀ ਭਇਉ ॥੧੭॥ਕਈਬਾਰ ਮੈਂ ਦੇਖਨਿ ਕੀਨਿ।ਤਨੋਂ ਤਨੋਂ ਮਮ ਮਨ ਸੰਸੈ ਭੀਨ। ਏਕ ਦਿਵਸ ਪਿਖਿ ਜਗ ਗੁਰ ਬੈਸੋ।ਹਾਥ ਜੋਰਿ ਮੈਂ ਬੂਝੇ ਐਸੇ ॥੧੮॥–ਮਮ ਸੁਤ ਨਹਿ ਜਾਨਹਿ ਬਿਵਹਾਰਾ।ਨਹੀਂ ਰਿਦੇ ਮਹਿ ਬੁੱਧਿ ਉਦਾਰ। ਨਹਿ ਬੋਲਹਿ ਨਹਿ ਕਿਸ ਤੇ ਸੁਨਿ ਹੈਕੋ ਕਾਰਜ ਕਿਹੁ ਭਾਂਤਿ ਨ ਬਨਿ ਹੈ ॥੧੯॥ਸਰਬ ਭਾਂਤਿ ਮਹਿ ਭੋਰ[4] ਸੁਭਾਊ। ਨਹੀਂ ਸੁਜਾਨ ਪਛਾਨ ਨ ਕਾਊ। ਇਕ ਪਰੰਤੁ ਐਸੇ ਸੁਖ ਹੋਵਾ। ਤੁਮਰੇ ਢਿਗ ਮੈਂ ਆਵਤਿ ਜੋਵਾ ॥ ੨੦ ॥ ਚਾਰਹੁ ਪੁੱਤ੍ਰਨਿ ਤੇ ਇਸ ਕੇਰ। ਕਰਤੇ ਹੋ ਸਨਮਾਨ ਬਡੇਰ।ਗੁਰਦਿੱਤਾ,ਸੂਰਜ ਮੱਲ ਜਥਾ। ਅਨੀਰਾਇ ਤੀਸਰ ਸੁਤ ਸੋਇ ॥ ੨੧ ॥ ਅਟਲਰਾਇ ਚਾਰਹੁ ਮਤਿਵਾਨ। ਇਨ ਕੋ ਅਸ ਨ ਕਰਹੁ ਸਨਮਾਨ।ਮਮ ਸੁਤ ਕੋ ਸਾਦਰ ਬੈਠਾਈ।ਸ਼੍ਰੀ ਮੁਖ ਤੈਂ ਬਹੁ ਕਰਤਿ ਬਡਾਈ ॥੨੨॥ ਕੋ ਕਾਰਨ ਇਸ ਮਹਿਂ ਸਮੁਝਾਵਹੁ।ਨਿਤ ਸੰਸੈ ਹੁਇ ਰਿਦੈ ਮਿਟਾਵਹੁ–। ਸੁਨਿ ਕੈ ਜਗ ਗੁਰ ਮੁਗ਼ਲ ਅਰਾਤੀ[5] । ਛੀਰਧ ਬਾਹੁ ਆਯੁਤ ਛਾਤੀ ॥੨੩॥ ਕਮਲ ਪੱਤ੍ਰ ਬਿਸਤਿਰਤਿ ਬਿਲੋਚਨ। ਅਵਿਲੋਕਤਿ ਮੋਚਤਿ ਚਿਤ ਸੋਚਨਿ।ਸਰਬ ਨਰਨਿ ਤੇ ਦਹਿਬਿਸਾਲਾਕੋਨ ਕਰੈ ਸ਼ਮਤਾ ਤਿਨ ਨਾਲ ॥ ੨੪ ॥ ਕਹਤਿ ਭਏ ਪਿਖਿ ਮੁਝ ਕਰ ਜੋਰੀ[6]। –ਇਸ ਕੀ ਸੁਨਹੁ ਬਾਤ, ਮਤਿ ਭੋਰੀ ! ਮਹਾਂ ਪੁਰਖ ਇਹ ਹੁਇ ਬਡ ਭਾਗ। ਜਿਸ ਕੋ ਰਿਦੈ ਦ੍ਵੈਸ਼ ਨਹਿ ਰਾਗ ॥ ੨੫ ॥ ਇਸ ਕੇ ਸੁਤ ਪੁਰਸ਼ੋਤਮ ਹੋਇ। ਜਿਸਕੀ ਸ਼ਮਤਾ ਕਰਹਿ ਨ ਕੋਇ। ਜਗਤ ਬਿਖੈ ਬਡ ਬਧਹਿ ਪ੍ਰਤਾਪੁ। ਕਰਤਾ ਦੁਸ਼ਟ ਮਲੇਛਨਿ ਖਾਪ ॥੨੬॥ ਸ਼੍ਰੀ ਗੁਰ ਨਾਨਕ ਕੋ ਜਸੁ ਚੰਦ। ਚੰਦ ਨ ਸਮ ਉਜਲਾਇ ਬਿਲੰਦ[7]। ਰੱਛਾ ਕਰਹਿ ਧਰਮ ਕੀ

---

[1]ਪਿਆਰ ਕੀਤਾ [2]ਗੁਰੂ ਜੀ ਨੇ)। [3]ਬਹੁਤ। [4]ਜਦੋਂ ਜਦੋਂ। [5]ਭੋਲਾ। [6](ਮੁਗਲਾਂ) ਨੂੰ ਮਾਰਨ ਵਾਲੇ। [7]ਮੇਰੇ ਹੱਥ ਜੋੜੇ ਦੇਖਕੇ। [7](ਪਰ) ਚੰਦ (ਗੁਰ ਨਾਨਕ ਦੇ ਜਸ ਦੇ) ਤੁੱਲ ਨਹੀਂ (ਗੁਰੂ ਜਸ ਚੰਦ ਤੋਂ ਬੀ) ਬਹੁਤ ਉੱਜਲੇ ਹੈ। ਕਟਾਖ਼ਜ ਇਹ ਹੈ ਕਿ ਚੰਦ ਵਿਚ ਕਾਲੇਂ ਹੈ ਪਰ ਗੁਰ ਨਾਨਕ ਦਾ ਜਸ ਮੂਲੋਂ ਨਿਰਮਲ ਹੈ।(ਅ)ਚੰਦਨਿ=ਚਾਂਦਨੀ ਦੇ ਵਾਂਗ ਬਹੁਤ ਪ੍ਰਕਾਸ਼ਤ ਕਰਨਗੇ।

ਧਰਨੀ[1]।ਧਰਨੀ ਕੀਰਤਿ ਕਰਿ ਹੈ ਕਰਨੀ[2]॥੨੭॥ਅਵਨੀ ਅਖਿਲ,ਆਪ-ਨਿਧ ਅੰਬਰ[3]। ਅੰਬਰ ਲਗਿ ਜਸੁ ਕਥਹਿੰ ਸੁਰੰਬਰ[4]। ਸ਼੍ਰੀ ਗੁਰ ਨਾਨਕ ਨਾਮ ਉਦਾਰਾ। ਉੱਜਲ,ਕਰਹਿ ਜਗਤ ਬਿਸਤਾਰਾ[5] ॥੨੮॥ ਯਾਂਤੇ ਇਨ ਕੋ ਆਦਰ ਘਨੋ। ਕਰਤਿ ਸਭਿਨਿ ਤੇ ਕੀਰਤਿ ਸਨੋ[6]–। ਇਸ ਕੇ ਪਿਤ ਅਸ ਸਾਚ ਉਬਾਚੀ। ਕਰਵਿ ਪ੍ਰਤੀਛਨ ਰੁਚਿ ਮੈਂ ਰਾਚੀ ॥ ੨੯ ॥ ਮੈਂ ਬਧ ਤੇ ਅਧਿ ਬਿਰਧਾ ਭਈ। ਕਬਿ ਸੁ ਸਮਾ ਇਸ ਸੁਤ ਜਨਮਈ। ਤਿਨ ਕੋ ਬਾਕ ਹੋਇ ਸਦ* ਸਾਚੇ। ਸੱਤਮ ਸੰਧ[7] ਨਿਤ ਸਤਿ ਮਹਿੰ ਰਾਚੇ ॥ ੩੦ ॥ ਇਕ ਤੋਂ ਇਹ ਬਿਰਤਾਂਤ ਬਖਾਨਾ। ਦੁਤਿਯ ਕਹੌਂ ਮੱਖਣ ! ਸੁਨਿ ਕਾਨਾ। ਅੰਤ ਸਮੈਂ ਮਹਿੰ[8] ਮੈਂ ਤਿਸ ਕਾਲ। ਨਿਜ ਦਿਸ਼ ਤੇ ਹੁਇ ਦੀਨ ਬਿਸਾਲ ॥ ੩੧ ॥ ਹਾਥ ਜੋਰਿ ਕਰਿ ਆਗੈ ਖਰੀ। ਖਰੀ ਰੀਤਿ[9] ਮੈਂ ਬਿਨਤੀ ਕਰੀ। ਕਰੀ[10] ਸੁੰਡ ਜੈਸੇ ਭੁਜਦੰਡ। ਦੰਡ ਜੁ ਦੇਤਿ ਸ਼ੱਤ੍ਰੂ ਗਨ ਖੰਡਿ ॥੩੨॥–ਹੇ ਪ੍ਰਭੁ ! ਮੋਹਿ ਗਤੀ ਕਸ਼ ਹੋਇ ? । ਮਮ ਸੁਤ ਲੱਖਹਿ ਬਿਹਾਰ ਨ ਕੋਇ। ਆਪ ਬਿਨਾ ਕੋ ਹਮਰੋ ਨਾਥ?।ਜਿਨ ਕੇ ਪੱਖੀ ਕੋਇ ਨ ਸਾਥ ॥੩੩॥ਕਿਸ ਕੇ ਹਮ ਅਲੰਬ ਹੁਇ ਜੀਵਹਿ?। ਜਬਿ ਨਿਰਾਸਰੇ ਤੁਮ ਤੇ ਥੀਵਹਿ।ਗੁਰ-ਦਿਤੇ ਕੇ ਸੁਤ ਹਰਿਰਾਇ। ਗੁਰ ਗਾਦੀ ਪਰ ਦਏ ਟਿਕਾਇ ॥ ੩੪ ॥ ਪੁੱਤ੍ਰ ਸਰਲ[11] ਕੀ ਮੈਂ ਹੌ ਮਾਤਾ। ਜਿਸ ਬਿਵਹਾਰ ਕਛੂ ਨਹਿੰ ਜਾਤਾ। ਰਾਵਰ ਅਧਿ ਬਿਕੁੰਠ ਚਹਿੰ ਜਾਨੇ। ਪ੍ਰਤਿਪਾਲਕ ਥੇ ਸਦਾ ਮਹਾਨੇ–॥ ੩੫ ॥ ਤੇਗ-ਬਹਾਦਰ ਕੇ ਪਿਤ ਸੁਨਿ ਕੈ । ਧੀਰਜ ਦੀਨਿ ਮੋਹਿ ਬਚ ਭਨਿ ਕੈ।–ਨਹਿੰ ਚਿੰਤਾ ਕਰਿ ਤੂੰ ਕਿਸ ਭਾਂਤਿ। ਸਭਿ ਗੁਨ ਕੀ ਨਿਧਿ ਹੈ ਤੁਵ ਤਾਤ ॥੩੬॥ ਅਪਰ ਥਾਨ ਫਿਰ ਕਰਿ ਗੁਰਿਆਈ।ਪੁਨ ਆਵਹਿ ਤੁਝ ਘਰ ਬਡਿਆਈ। ਸਭਿ ਹੀ ਨਮਹਿੰ ਤੋਹਿ ਢਿਗ ਆਇ। ਕੋਇ ਨ ਕਰਿ ਸਕਿ ਹੈ ਸਮਤਾਇ ॥ ੩੭ ॥ ਨਿੰਦਕ ਮਤਸਰ ਕਰਿ ਪਛੁਤਾਵਹਿੰ। ਜੋ ਪੂਜਹਿੰ ਸਭਿ ਬਾਂਛਤਿ ਪਾਵਹਿੰ–। ਇਸ ਪ੍ਰਕਾਰ ਕਹਿ ਮੁਝ ਹਰਖਾਵਾ। ਕ੍ਰਿਪਾ ਦ੍ਰਿਸ਼ਟਿ ਦੇਖੇ ਸੁਖ ਪਾਵਾ ॥ ੩੮ ॥ ਮਮ ਸੁਤ ਪਿਤ ਕੋ[12] ਜੋ ਅਸ ਬੈਨ । ਕਰਹੁ ਪੂਤੀ-

[1]ਧਰਤੀ ਤੇ। [2]ਧਰਤੀ ਉਨ੍ਹਾਂ ਦੀ ਕਰਨੀ ਦੀ ਕੀਰਤੀ ਕਰੇਗੀ; ਭਾਵ ਲੋਕੀਂ ਜਸ ਕਰਨਗੇ। [3](ਉਹ ਕੀਰਤੀ ਫੈਲ ਜਾਏਗੀ) ਸਾਰੀ ਪ੍ਰਿਥਵੀ ਉਤੇ, ਸਮੁੰਦਰ ਉਤੇ ਤੇ ਅਕਾਸ਼ ਵਿੱਚ। [ਆਪ ਨਿਧਿ=ਸਮੁੰਦਰ]। [4]ਅਕਾਸ਼ ਭਾਵ ਸੁਰਗ ਤਕ ਜਸ ਕਹਿਣਗੇ ਸ੍ਰੇਸ਼ਟ ਦੇਵਤੇ। (ਅ) ਸ੍ਰੇਸ਼ਟ ਦੇਵਤਿਆਂ ਤੋਂ ਲੈ ਮਹਾਂ ਵਿਸ਼ਨੂ ਤਕ ਜਸ ਕਰਨਗੇ। [ਅੰਬਰ=ਮਹਾਂ ਵਿਸ਼ਨੂ। (ਅ, ਅੰ= ਵਿਸ਼ਨੂ। ਬਰ=ਸ੍ਰੇਸ਼ਟ। ਮਹਾਂ।)] [5](ਜੋ ਅਗੇ ਹੀ) ਉਦਾਸ ਉੱਜਲ ਹੈ, (ਉਸਨੂੰ) ਜਗਤ ਵਿਚ ਫੈਲਾਏਗਾ। [6]ਸਹਿਤ। [7]ਜਿਨ੍ਹਾਂ ਦਾ ਵਾਕ ਸੱਤ ਹੋਵੇ। [8](ਛੇਵੇਂ ਗੁਰਾਂ ਦੇ) ਅੰਤ ਸਮੇਂ। [9]ਚੰਗੀ ਤਰ੍ਹਾਂ। [10] ਹਾਥੀ ਦੇ। [11]ਸਿੱਧੇ ਸਾਦੇ। [12]ਮੇਰੇ ਪੁੱਤ੍ਰ ਦੇ ਪਿਤਾ ਜੀ ਦੇ। *ਪਾ:–ਸ਼ਤ।

ਛਨ[1]ਮੈਂ ਦਿਨ ਰੈਨ।ਅਬਿ ਸਾਚਾ ਸੋ ਹੋਵਨਿ ਲਾਗਾ।ਤਊ ਮੋਹਿ ਸੁਤ ਦਿਢ ਬੈਰਾਗਾ ॥ ੩੯ ॥ ਧੀਰਮੱਲ ਤੇ ਆਦਿ ਸ਼ਰੀਕਾ। ਕਰਤਿ ਦ੍ਵੈਸ਼ ਨਹਿੰ ਭਾਵਹਿ ਨੀਕਾ । ਪ੍ਰਾਨ ਹਾਨਿ ਲਗਿ ਕਰਤਿ ਖੁਟਾਈ। ਜ੍ਵਾਲਾ ਬਮਣੀ ਕਹਿ ਚਲਿਵਾਈ ॥ ੪੦ ॥ ਤਿਸ ਕੋ ਭੀ ਹਿਤ, ਬਾਤਨਿ ਹੇਰਿ[2] । ਫੇਰਹਿ ਕੌਨ ਕਹੈਂ ਬਹੁ ਬੇਰ[3]। ਧੀਰਮੱਲ ਕੋ ਬਡੋ ਸਮਾਜ। ਸਰਬ ਸਮ੍ਰਿੱਧ[4]ਤਾਂਹਿ, ਘਰ ਆਜ ॥ ੪੧ ॥ ਹਮਰੋ ਜੋਤਿਕ ਅਹੈ ਗੁਜ਼ਾਰਾ । ਸੋ ਨੀਕੇ ਤੈਂ ਦ੍ਰਿਗਨਿ ਨਿਹਾਰਾ। ਤਊ ਸੰਤੋਸ਼ ਸਹਿਤ ਸੁਤ ਮੇਰਾ । ਫਿਰਵਾਵਤਿ[5] ਕਹਿ ਦਰਬ ਘਨੇਰਾ॥ ੪੨ ॥ ਤ੍ਰਿਸ਼ਨਾ ਅਗਨਿ ਲਗੀ ਤਿਨ ਘਰ ਕੋ । ਚਹੈਂ ਦਰਬ ਨਿਤ, ਸ਼ਾਂਤਿ ਨ ਉਰ ਕੋ । ਜਿਮ ਇਹ ਕਹੈਂ ਮਾਨਿਬੋ ਸੋਊ।ਚਲਹਿ ਨਹੀਂ ਬਸ ਹਮਰੋ ਕੋਊ'॥੪੩॥ ਇਮ ਕਹਿ ਜਨਨੀ ਚੋਰਤਿ ਲੋਚਨ। ਅਸਮੰਜਸ ਲਖਿ ਕਰਤੀ ਸੋਚਨ ।–ਮਮ ਸੁਤ ਤਿਨ ਕੋ ਕਰਹਿ ਭਲੇਰਾ। ਧਨ ਮਦ ਤੇ ਸੋ ਕ੍ਰਿਤ ਅਘ ਕੇਰਾ[6]–॥ ੪੪ ॥ ਤ੍ਰਿਸ਼ਨਿ ਜਨਨੀ ਨੈ ਤਬਿ ਠਾਨਾ ।–ਮਮ ਸੁਤ ਬਚਸੋ–ਇਹੀ ਬਡ ਜਾਨਾ । ਇਮ ਬੋਲਤਿ ਸੁਨਿਤੇ ਗੁਰ ਧਾਮਾ[7]। ਬੀਤੀ ਤਬਹਿ ਜਾਮਨੀ ਜਾਮਾ[8] ॥ ੪੫ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਿਤੀਯ ਵਿਲਾਸੇ ਸਾਯੰ ਆਰਤੀ ਕਾਰਣੰ ਪ੍ਰਾਤ ਕਥਨੰ ਨਾਮ ਅਸ਼ਟਠੰ ਕਥਾ ਅਸ਼ਟ ਦਸਾਂ ਅੰਸੂ ॥ ੧੮ ॥

੧੯. [ਧੀਰਮੱਲ ਦੀਆਂ ਚੀਜ਼ਾਂ ਮੋੜੀਆਂ]।

ਦੋਹਰਾ ॥ ਸੁਨਿ ਜਨਨੀ ਕੇ ਬਾਕ ਕੋ ਦੁਚਿਤਾ ਮੱਖਣ ਜਾਨਿ ।ਬਹੁਰ ਕਹਯੋ[9] [10]ਨਹਿ ਦੇਰ ਕਰਿ ਜਾਹੁ ਧੀਰਮੱਲ ਥਾਨ ॥ ੧ ॥ ਚੌਪਈ ॥ ਫੇਰਹੁ[10] ਵਸਤੁ ਜਿਤਿਕ ਤਿਨ ਕੇਰੀ।ਨਿਜ ਧਨ ਕੋ ਭੀ ਦੀਜਹਿ ਫੇਰੀ*। ਚੰਚਲ ਲਛਮੀ ਥਿਰ ਨ ਰਹਤਿ ਹੈ। ਆਏ ਸੁਖ ਚਿਤ, ਗਈ ਦਹਤਿ ਹੈ[11] ॥ ੨ ॥ ਲੋਭੀ ਇਸ ਹਿਤ ਪਾਪ ਅਨੇਕ। ਕਰਤਿ ਕਰਤਿ ਮ੍ਰਿਤੁ ਲਹਿ ਅਬਿਬੇਕ। ਜਸੋਂ ਪ੍ਰਭੁ ਰਾਖੈ ਤਿਮ ਇਹ ਰਹੈ। ਸ਼ਬਦ ਬਿਖੈ ਸ੍ਰੀ ਨਾਨਕ ਕਹੈਂ:–॥੩॥

ਸ੍ਰੀ ਰਾਗ ਮਹਲਾ ੧ ਘਰੁ ੫। ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥ ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥ ੧ ॥

---

[1]ਉਡੀਕਦੀ ਹਾਂ। [2](ਉਸ ਦੀਆਂ ਖੁਟਿਆਈ ਵਾਲੀਆਂ) ਗੱਲਾਂ ਦੇਖ ਕੇ ਭੀ ਉਸਦਾ ਹਿਤ ਹੀ (ਕਰੀ ਜਾਂਦੇ ਹਨ)। [3](ਇਨ੍ਹਾਂ ਨੂੰ) ਕੌਨ ਮੋੜੇ (ਅਸੀਂ ਤਾਂ) ਬਥੇਰਾ ਕਹਿੰਦੇ ਹਾਂ।[4]ਸਮਿੱਗ੍ਰੀ,ਵਿਭੂਤੀ। [5]ਮੁੜਵਾਉਂਦਾ ਹੈ।[6]ਉਹ ਧਨ ਦੇ ਹੰਕਾਰ ਕਰਕੇ ਪਾਪਾਂ ਦੇ ਕਰਨ ਵਾਲਾ ਹੈ।[7]ਗੁਰੂ ਘਰ ਵਿੱਚ...। [8]ਪਹਿਰ ਰਾਤ ਬੀਤ ਗਈ। [9](ਗੁਰੂ ਜੀ ਨੇ) ਕਿਹਾ। [10]ਮੋੜ ਦਿਓ। [11]ਜਾਣ (ਵੇਲੇ ਚਿਤ ਨੂੰ) ਸਾਲਦੀ ਹੈ। *ਸਤਿਗੁਰੂ ਜੀ ਦੀ ਛਿਮਾ, ਵੈਰਾਗ ਤੇ ਤਿਆਗ ਦੀ ਅਵਧੀ ਸਹੀ ਹੋ ਰਹੀ ਹੈ।

ਚੌਪਈ ॥ ਛਲ ਤੇ ਛਲੀ ਨ ਜਾਵਹਿ ਮਾਯਾ। ਆਦਿ ਕਟਾਰ ਨ ਆਯੁਧ ਘਾਯਾ।ਤਊ ਨਰਨਿ ਕੇ ਮਨ ਟਲਪਲੈਂ[1]।–ਹਮ ਕੋ ਸਭਿ ਤੇ ਬਹੁਤੀ ਮਿਲੈ– ॥੪॥ ਸੰਚਨਿ, ਪਾਲਨਿ, ਨਾਸ਼ ਮਝਾਰ। ਦੁਖ ਦਾਯਕ ਧਨ ਕੋ ਨਿਰਧਾਰ। ਭੋ ਮੱਖਣ ! ਕਯੋਂ ਚਿੰਤਾ ਕਰੈਂ। ਦੇਹੁ ਧੀਰਮੱਲ ਉਰ ਦੁਖ ਹਰੈ ॥੫॥ ਲੋਭੀ ਧਨ ਤੇ ਸੁਖ ਕੋ ਚਾਹੈ। ਨਿਸ ਦਿਨ ਇਹ ਤਿਨ ਕੇ ਉਰ ਦਾਹੈ। ਅਪਰ ਬਿਚਾਰ ਕਰਹੁ ਨਹਿੰ ਕੋਈ। ਆਨੀ ਵਸਤੁ ਦੀਜਿਯਹਿ ਸੋਈ' ॥੬॥ ਗੁਰ ਬਚ ਸ਼ਿੰਖਲ[2] ਤੇ ਰੁਕ* ਗਇਊ। ਮੱਖਣ ਮਨ ਕੁੰਜਰ[3] ਤਬਿ ਭਇਊ। ਕਹਨਿ ਲਗਯੋ 'ਭੋ ਗੁਰਹਿ ਰਜਾਇ†।ਹਮਰੋ ਬਸ ਨ ਚਲਹਿ ਕਿਸ ਭਾਇ ॥ ੭ ॥ ਰਾਵਰਿ ਬਾਕਨਿ ਕੇ ਅਨੁਸਾਰਾ। ਇਸ ਪ੍ਰਕਾਰ ਹੈ ਮਤੋ ਹਮਾਰਾ'। ਗੁਰ ਜਨਨੀ ਕੇ ਦੇਖਤਿ ਤਹਾਂ। ਨਿਜ ਭ੍ਰੱਤਨਿ ਸੋਂ ਮੱਖਣ ਕਹਾ ॥ ੮ ॥ 'ਧੀਰਮੱਲ ਕੋ ਨਿਕਟਿ ਸਿਧਾਵਹੁ। ਦਰਬ ਵਸਤੁ ਦਿਹੁ, ਪੁਨਹਿੰ ਸੁਨਾਵਹੁ।–ਇਮ ਜਾਨਹੁ ਸਤਿਗੁਰ ਬਡਿਆਈ। ਬੁਰੇ ਕਰਤਿ ਸੋ ਠਟਹਿੰ ਭਲਾਈ ॥੯॥ ਬਹੁਰ ਨਹੀਂ ਕਿਮ ਕਰਨੀ ਰਾਰ।ਦੁਰਚਾਰਨਿ ਸੋਂ ਮਸਲਤ ਧਾਰਿ[4]। ਸਤਿਗੁਰ ਕਰੁਨਾ ਤੇ ਇਮ ਭਈ। ਵਸਤੂ ਅਪਰਾਧੀ ਕਹੁ ਦਈ ॥ ੧੦ ॥ ਭਲੀ ਭਈ ਨਹਿੰ ਆਯੁਧ ਚਾਲੇ। ਚਲਤਿ ਜਿ, ਨਹਿੰ ਪਾਯਤ ਕਿਤ ਭਾਲੇ[5]। ਜੀਵਤਿ ਰਹਯੋ ਦਰਬ ਪੁਨ ਪਾਯਾ। ਇਹ ਸ਼੍ਰੀ ਤੇਗ ਬਹਾਦਰ ਦਾਯਾ[6] ॥ ੧੧॥ ਇਮ ਕਹਿ ਪਠੇ ਸੁ ਮੱਖਣ ਸ਼ਾਹ। ਵਸਤੂ ਅਖਿਲ ਸੌਂਪਿ ਕਰਿ ਤਾਂਹਿ। ਸ਼੍ਰੀ ਗੁਰ ਇਮ ਵਸਤੂ ਫਿਰਵਾਇ। ਪੌਢੇ ਮ੍ਰਿਦੁਲ ਸੇਜ ਪਰ ਜਾਇ ॥੧੨॥ ਤਬਿ ਮੱਖਣ ਉਠਿ ਬੰਦਨਿ ਕਰਿ ਕੈ।ਸੌਂਪਤਿ ਵਸਤੁ ਸੰਭਾਰਨਿ ਕਰਿ ਕੈ। ਅਖਲ ਦਈ ਵਸਤੂ ਜਬਿ ਫੇਰਿ[7]।ਪੁਨਹਿ ਗ੍ਰੰਥ ਸਾਹਿਬ ਜੀ ਹੇਰਿ ॥ ੧੩ ॥ ਦਿਯੋ ਨ ਚਹਤਿ ਅਮੋਲਕ ਜਾਨਿ।–ਰਹੈ ਗੁਰੂ ਢਿਗ–ਇੱਛਾ ਠਾਨਿ।–ਤਿਹ ਢਿਗ ਹੋਨਿ ਅਜੋਗ–ਪਛਾਨਿ।–ਗੁਰ ਘਰ ਮਹਿੰ ਰਹਿ–ਉਚਿਤ ਸੁ ਮਾਨਿ ॥ ੧੪ ॥ ਗੁਰ ਜਨਨੀ ਸੋਂ ਬਾਨੀ ਪ੍ਰਾਹੀ। 'ਇਹ ਸਮਾਨ ਦੂਸਰ ਕੁਛ ਨਾਂਹੀ। ਨਹਿੰ ਫੇਰਹੁ ਐਸੇ ਮਤ ਮੇਰਾ। ਨਿਜ ਘਰ ਮਹਿੰ ਕਰਿਵਾਵਹੁ ਡੇਰਾ ॥ ੧੫ ॥ ਗੁਰੂ ਨ ਪੂਛੈਂ, ਕਹਹੁ ਨ ਕੋਈ। ਇਸ

[1]ਭਾਵ ਨਰਾਂ ਦੇ ਮਨਾਂ ਨੂੰ ਸਾਈਂ ਤੋਂ ਟਾਲਦੀ ਤੇ ਪਲਟਾ ਦੇਂਦੀ ਹੈ। [2]ਸੰਗਲ। [3]ਹਾਥੀ। [4]ਸਲਾਹ ਕਰਕੇ। [5]ਤਾਂ ਤੂੰ ਢੂੰਡਿਆ ਨਾ ਲੱਭਦਾ। [6]ਮੇਹਰ ਹੈ। [7]ਮੋੜ।

*ਪਾ:–ਪ੍ਰੇਰਕ। †ਪਾ:–ਭੋ ਗੁਰ ਹਰਿ ਜਾਇ।

ਦਰਸ਼ਨ ਪਰਸੇ ਸੁਖ ਹੋਈ'। ਏਵ ਮਤੋ ਕਰਿ ਸਦਨ ਰਖਾਯੋ। ਨਹਿੰ ਬਹੁ-ਤਨਿ ਕੇ ਪਾਸ ਬਤਾਯੋ ॥ ੧੬ ॥ ਲੈ ਕਰਿ ਸਰਬ ਵਸਤੁ ਕੋ ਦਾਸ। ਅਰਪੀ ਜਾਇ ਧੀਰਮਲ ਪਾਸ। ਕਹਿਵਤ ਮੱਖਣ ਕੀ ਸੁ ਸੁਨਾਈ। ਸਤਿਗੁਰ ਕੀ ਕਰੁਨਾ ਸੁ ਬਤਾਈ ॥ ੧੭ ॥ ਥਾਨ ਥਾਕ ਤੇ ਥੀਧਨ ਹੋਵਾ[1]। ਧੀਰਮੱਲ ਊਚੇ ਨਹਿੰ ਜੋਵਾ। ਧਰੇ ਲੋਭ, ਧਨ ਭਜਨੋ ਨ ਜਾਈ। ਸਹੈ ਨ ਓਰ ਥਾਕ ਜਿ ਦੁਖਦਾਈ ॥ ੧੮ ॥ ਰੁਸ਼ਨਿ ਰਹਨੋ ਧਾਰ ਕਰਿ ਜਦਾ। ਲੀਨਸਿ ਵਸਤੁ ਮਸੰਦਨਿ ਤਦਾ। ਸ਼੍ਰੀ ਗੁਰ ਤੇਗ ਬਹਾਦਰ ਕੇਰੀ । ਬਡ ਬਹਾਦੁਰੀ ਲਖਿ ਤਿਸ ਬੈਰੀ ॥ ੧੯ ॥ ਜਾਨਿ ਜਾਨਿ ਬਡ ਏ ਬਡਿਆਈ। ਲੱਜਮਤ ਹੋਤਿ, ਸਹੀ ਨਹਿੰ ਜਾਈ। ਅਪਨੋ ਭੀ ਹਿਤ ਹੈ ਜਿਸ ਮਾਂਹੀ। ਤਊ ਦੁਖਦ ਲਖਿ ਹਰਖਤਿ ਨਾਂਹੀ ॥ ੨੦ ॥ ਆਇ ਦਾਸ ਜੋ ਦੇ ਦੇ ਜਾਂਹਿ। ਲੈ ਮਸੰਦ ਸੋ ਰਾਖਹਿ ਪਾਹਿ। ਨਹਿੰ ਬਿਲੋਕਨੋ ਕਿਸ ਦਿਸ਼ਿ ਕਰਿਹੀ। ਲੱਜਾ ਧਾਰਿ ਮਨਹੁ ਅਬਿ ਮਰਿਹੀ ॥੨੧॥ ਰਿਦੈ ਬਿਚਾਰਤਿ ਭਾ ਬਹੁ ਭਾਂਤਿ[2]।–ਗੁਰੜਾ ਕੋ ਗੁਨ ਇਹ ਬੱਖਯਾਤ। ਮੈਂ ਅਪਰਾਧ ਕੀਨਿ ਤਿਨ ਐਸੇ। ਪ੍ਰਾਨ ਹਾਨਿ ਹੁਇ ਜਾਵਹਿੰ ਜੈਸੇ ॥ ੨੨ ॥ ਸੋ ਅਪਰਾਧ ਚਿਤਨੋ ਨਹਿੰ ਕੋਈ । ਪੁਨ ਕੀਨਸਿ ਜਿਮ ਮਮ ਹਿਤ ਹੋਈ । ਹਰਿ ਕਿਸ ਮਹਿੰ ਐਸੇ ਗੁਨ ਨਾਂਹੀ। ਜਸ ਗੁਰ ਤੇਗ ਬਹਾਦਰ ਮਾਂਹੀ ॥੨੩॥ ਗੁਰਤਾ ਉਚਿਤ ਨ ਕੈਸੇ ਹੋਇ[3]?। ਧੰਨ ਧੰਨ ਤਿਨ ਸਮ ਨਹਿੰ ਕੋਇ।ਅਪਨੋ ਦਰਬ, ਵਸਤੁ ਮਮ ਸਾਰੀ।ਛੋਰਿ ਦੀਨਿ, ਅਵਗੁਨ ਨ ਬਿਚਾਰੀ॥ ੨੪ ॥ਸੁਨਤਿ ਹੁਤੇ ਬਿੱਛਨਿ ਕੀ ਰੀਤਿ। ਸੰਤਨਿ ਬਿਖੈ ਬਸਤਿ ਹੈ ਮੀਤ। ਅਪਕਾਰੀ ਪਰ ਹੈਂ ਉਪਕਾਰੀ। ਸੋ ਅਬਿ ਨੀਕੀ ਨੈਨ ਨਿਹਾਰੀ–॥ ੨੫ ॥ ਇਮ ਬਿਚਾਰਿ ਕਰਿ ਕਰਿ ਪਛੁਤਾਵਹਿ। ਅਪਨਿ ਆਪ ਕੋ ਧਿਕਹਿ ਮਨਾਵਹਿੰ[4]। ਸਰਬ ਵਸਤੁ ਕੋ ਲੇਯ ਮਸੰਦ। ਪਿਖਨੋ ਧੀਰਮਲ ਦੁਖੀ ਬਿਲੰਦ ॥੨੬॥ ਗ੍ਰੀਵਾ ਕੋ ਊਚੀ ਨ ਉਠਾਵੈ। ਨਹਿੰ ਸਨਮੁਖ ਕਿਹ ਨੇਤ੍ਰ ਲਗਾਵੈ। ਇਮ ਮਨ ਜਾਨਿ ਧੀਰ ਕੋ ਦੈਨਿ। ਕਹਨੋ ਮਸੰਦ ਫੁਲਾਵਨਿ ਫੈਨ[5]॥ ੨੭ ॥ 'ਕਹੋ ਤੁਮ ਦੀਨ ਮਨੋ ਹੁਇ ਰਹੋ ?। ਅਪਨਿ ਪ੍ਰਤਾਪ ਆਪ ਨਹਿੰ ਲਹੋ। ਬਡੋ ਪ੍ਰਭਾਵ ਪਛਾਨਿ ਤੁਮਾਰੋ। ਨਿਜ ਕੋ ਲਘੁਤਾ ਬਿਖੈ ਬਿਚਾਰੋ ॥ ੨੮ ॥ ਦਰਬ ਸਹਿਤ ਵਸਤੂ ਦੇ ਦੀਨਸਿ।

---

[1]ਥਿੰਨ੍ਹਿਆਂ ਗਿਆ। [2]ਬਹੁਤ ਤਰ੍ਹਾਂ ਵਿਚਾਰਾਂ ਕਰਨ ਲਗਾ। [3]ਕਿਵੇਂ ਨ ਹੋਵਣ ? [4]ਧਿੱਕਾਰ ਮਨਾਂਵਦਾ ਹੈ। [5]ਬੱਗਾ (ਵਤ) ਫੁਲਾਉਣ ਲਈ।

ਅਪਨੇ ਉਚਿਤ ਨਹੀਂ ਇਮ ਚੀਨਸਿ। ਤੁਮਰੇ ਸਦਨ ਬਿਖੈ ਗੁਰਿਆਈ॥ ਨਹਿ ਕਿਸ ਹੂੰ ਤੇ ਛਪਹਿ ਛਪਾਈ॥ ੨੯॥ ਗੁਰ ਹਰਿਰਾਇ ਅਨੁਜ ਤੂੰ ਅਹੈਂ। ਨਿਜ ਭ੍ਰਾਤਾ ਕੀ ਸਮਤਾ ਲਹੈਂ।ਦੈ ਹਜ਼ਾਰ ਦੈ ਸ਼ਤ ਅਸਵਾਰ।ਹੁਤੋ ਸਾਥ ਨਿਤ ਸ਼ਸਤ੍ਰਨਿ ਧਾਰਿ॥ ੩੦॥ ਐਸ਼ੂਰਜ ਮਹਿ ਘਰ ਬਡੋ ਤੁਮਾਰਾ। ਜ਼ਾਹਰ ਜਗਤ ਜਾਨਤੋ ਸਾਰਾ।ਸ਼੍ਰੀਗੁਰ ਹਰਿ ਗੁਵਿੰਦ ਜੀ ਆਪੀ।ਤੁਮਰੇਘਰ ਕੋ ਗੁਰਤਾ ਥਾਪੀ॥ ੩੧॥ ਦੇਸ਼ ਅਨੇਕ ਗਿਨੇ ਨਹਿ ਜਾਇੰ। ਪੂਜਤਿ ਰਹੇ ਉਪਾਇਨ ਲਯਾਇ। ਕਹਾਂ ਭਯੋ ਇਕ ਸਿਖ ਪਰਦੇਸੀ। ਕਿਧ ਅਜੋਗਤਾ ਮੂਢਨਿ ਜੈਸੀ॥ ੩੨॥ ਤਊ ਚਚਾ ਤੁਮ ਤੇਗਬਹਾਦਰ। ਲਖਹਿ ਆਪ ਕੋ ਘਰ ਕੋ ਆਦਰ। ਤੁਮ ਤੇ ਊਨ[1]ਆਪ ਕੋ ਜਾਨਾ। ਅਖਿਲ ਉਪਾਇਨ ਕੋ ਅਰਪਾਨਾ॥ ੩੩॥ ਕਿਧੌਂ ਤੁਮਾਰੇ ਤੇ ਡਰਪਾਵਾ। ਬਾਤ ਭਵਿੱਖਤ ਮਹਿ ਚਿਤ ਲਾਵਾ[2]।–ਪਰਦੇਸੀ ਮੱਖਣ ਚਲਿ ਜਾਇ। ਕੋਚਿਤ ਬਾਸੁਰ ਇਹਾਂ ਬਸਾਇ॥ ੩੪॥ ਪੁਨਹਿ ਇਕਾਕੀ ਮੈਂ ਰਹਿ ਜਾਵੋਂ।ਤਦਾ ਸਹਾਇਤ ਕਿਸ ਕੀ ਪਾਵੋਂ–। ਤ੍ਰਾਸ ਭਵਿੱਖਤ ਕੋਰ ਬਿਚਾਰਾ। ਦੀਨਸਿ ਵਸਤ੍ਰ ਅਰੁ ਧਨ ਸਾਰਾ॥ ੩੫॥ ਹਰਖਹੁ ਕਰਿ ਉਤਸਾਹੁ ਬਡੇਰਾ।ਚਿੰਤ ਕਰਨਿ ਕੀ ਨਹਿ ਇਹ ਬੇਰਾ। ਮਿਲਹਿ ਤੋਹਿ ਸਭਿ ਬਿਧਿ ਬਡਿਆਈ।ਬ੍ਰਧਹਿ ਸ਼ਮ੍ਰਿਧ[3] ਸੈਨ ਸਮੁਦਾਈ॥੩੬॥ ਵਸਤੁ ਸੰਭਾਰਹੁ ਦਰਬ ਸਮੇਤਾ।ਗੁਰੁਤਾ ਥਿਰਤਾ ਤੋਹਿ ਨਿਕੇਤਾ। ਧਰਿ ਧੀਰਜ ਅਸ ਬਾਤਨਿ ਮਾਂਹੀ। ਹੋਹਿ ਦੀਨ ਉਚਿਤੀ ਤੁਝ ਨਾਂਹੀ॥੩੭॥ਜੇ ਉਤਸਾਹ ਗੋਰ ਇਮ ਦੇਵੈ।ਕੋਇ ਨ ਆਇ ਤੋਹਿ ਪਗ ਨੇਵੈ ।ਸਕਲ ਪਦਾਰਥ ਅਬਿ ਘਰ ਆਏ।ਦੇਹੁ ਲੇਹੁ ਮਨ ਮੋਦ ਬਢਾਏ*॥੩੮॥

ਇਤਿ ਸ਼੍ਰੀ ਚਉ ਪ੍ਰਤਾਪ ਸੂਰਜ ਗ੍ਰੰਥੇ ਦਿਵਾਦਸਿ ਰਾਸੇ 'ਧੀਰਮਲ ਸੇ ਮਸੰਦ ਕਾਰ' ਪਰੰਥ ਵਰਨਨੰ ਨਾਮ ਏਕ ਉਨ ਬਿੰਸਤੀ ਅੰਸੁ ਸੰਪੂਰਨ॥

੨੦. [ਧੀਰਮੱਲ ਦੀ ਵਾਪਸੀ]।

ਦੋਹਰਾ॥ ਸੁਨਿ ਮਸੰਦ ਕੋ ਬਾਕ ਕੋ ਧੀਰਮੱਲ ਲਘੁਧੀਰ[4]। ਕੁਛਕ ਦੀਨ ਮਨ ਹੋਇ ਕੈ ਕਹਯੋ ਪਾਇ ਪਰ ਪੀਰ[5]॥ ੧ ॥ ਚੌਪਈ ॥ "ਤੁ ਮਸੰਦ ! ਤੈਂ ਭਨਯੋ ਬਨਾਇ। ਜੋ ਉਹ ਚਹਿਤ ਮੋਹਿ ਮਰਿਵਾਇ।ਜਿਸ ਕੇ ਪਾਸ ਪੰਚ ਸੈ

[1]ਘੱਟ। [2]ਭਾਵ ਗੁਰੂ ਤੇਗ ਬਹਾਦਰ ਜੀ ਨੇ ਅਗੋਂ ਦੀ ਗਲ ਸੋਚੀ ਹੈ ਕਿ। [3]ਸਮਿੱਗ੍ਰੀ। [4]ਥੋੜਾ ਜਿਹਾ ਹੌਂਸਲਾ ਕਰਕੇ। [5]ਪੈਂਤੁ ਪੀੜਾ ਪਾਕੇ (ਕਿਹਾ)।

*ਧੀਰਮੱਲ ਦਾ ਮਨ ਸਚਾਈ ਤੇ ਆ ਗਿਆ ਹੈ, ਪਰ ਫੇਰ ਮਾਇਆ ਕਿਵੇਂ ਪੈਂਦੀ ਹੈ ਤੇ ਕੁਸੰਗੀ ਮਿੱਤ੍ਰਾਂ ਤੇ ਸ਼ਾਰਥੀ ਖੁਸ਼ਾਮਦੀਆਂ ਵੱਲੋਂ ਉਦੇ ਹੋ ਰਹੀ ਸੁਮਤੀ ਕਿਵੇਂ ਨਸ਼ਟ ਕੀਤੀ ਜਾਂਦੀ ਹੈ ਇੱਥੇ ਕਵੀ ਜੀ ਨੇ ਕਮਾਲ ਨਾਲ ਦਰਸਾਈ ਹੈ । ਕਵੀ ਜੀ ਦਾ ਮਾਨਸਿਕ ਅਵਸਥਾ ਤੇ ਜਗਤ ਸੁਭਾਵ ਨੂੰ ਸਮਝਣਾ ਤੇ ਦਰਸਾਉਣਾ ਉਨ੍ਹਾਂ ਦੇ ਉਚੇ ਕਵੀ ਹੋਣ ਦੀ ਨਿਸ਼ਾਨੀ ਹੈ।

ਨਰ ਹੈਂ। ਅਸ ਮੱਖਣ ਅਬਿ ਰਹਿ ਅਨੁਸਰਿ ਹੈ[1] ॥੨॥ ਤਿਸ ਰਜਾਇ ਕੋ ਪਾਇ ਕਰੰਤਾ[2]। ਧਾਂਤੇ ਬਚਨੋ ਮੋਹਿ ਨਹਿੰ ਹੈਂਤਾ[3]।ਪੂਰਬ ਭੀ ਸ਼ਾਂਤੀ ਚਿਤ ਸੋਇ। ਕਬਹੁੰ ਕੁਕਰਮ ਕੀਨਿ ਨਹਿੰ ਕੋਇ ॥ ੩ ॥ ਅਬਿ ਭੀ ਕਰਿ ਨਹਿੰ ਸਕਹਿ ਖੁਟਾਈ। ਮੁਝ ਮਨ ਮੈਂ ਇਸ ਹੀ ਬਿਧਿ ਆਈ। ਅਥਵਾ ਤੌਹੂ ਕਹਨੋ ਜਿਸ ਭਾਂਤੀ। ਹੁਈ ਹੋਇਗੀ ਤੈਸਿਹੁੰ ਬਾਤੀ ॥ ੪ ॥ ਤਊ ਸੁਨਹੁ ਮੋਕਹੁ ਦੁਖਦਾਈ । ਭਯੋ ਬਿਗਾਰ ਜਿ ਨਹਿੰ ਸੁਧਰਾਈ[4]। ਪਤਿ ਮਹਿੰ ਰਖਣਾ[5] ਅਸ ਪਰ ਗਇਊ। ਜਿਸ ਤੇ ਪੂਰਬ ਸਮ ਨਹਿੰ ਭਇਊ ॥ ੫ ॥ ਅਪਜਸੁ ਬਿਥਰਹਿ ਸਭਿਹਿਨਿ ਮਾਂਹੀ । ਇਹ ਬਿਰਤਾਂਤ ਦੁਰਹਿ ਕਿਮ ਨਾਂਹੀ। ਸੋਢੀ ਬ੍ਰਿੰਦ ਸ਼ਰੀਕ ਹਮਾਰੇ। ਮਿਲਹਿੰ ਪਰਸਪਰ ਹਸਹਿ ਉਦਾਰੇ ॥ ੬ ॥ ਸਭਿ ਬਿਧਿ ਮੇਰੀ ਭਨਹਿੰ ਖੁਟਾਈ।ਤੇਗ ਬਹਾਦਰ ਕੀ ਭਲਿਆਈ। ਕਿਮ ਬੈਠੌਂ ਮੈਂ ਸਭਾ ਮਝਾਰੀ। ਹੋਵੌਂ ਲੱਜਿਤ ਰਿਦੇ ਬਿਚਾਰੀ ॥ ੭ ॥ ਜੋ ਰਹਿਤੇ ਕਰਤਾਰਪੁਰੇ ਮਹਿੰ। ਅਸ ਬਿਨਪਤੀ[6] ਹੋਤਿ ਤਿਹਠਾਂ ਨਹਿੰ। ਨਿਜ ਨਿਕੇਤ ਰਹਿ ਸੁਜਸੁ ਸਮੇਤ। ਆਵਹਿੰ ਸਿਖ ਸੰਗਤਿ ਕਰਿ ਹੇਤੁ ॥ ੮ ॥ ਅਨਗਨ ਚਲੀ ਉਪਾਇਨ ਆਵਹਿ।ਨਿਜ ਘਰ ਮਹਿੰ ਸਭਿ ਬਿਧਿ ਸੁਖ ਪਾਵਹਿੰ। ਕੋਤਿਕ ਮਿਲਤਿ ਜਿ ਮੱਖਣ ਜੈਸੇ। ਪਿਖਨਿ ਸਮੱਰਥ ਨ ਹੈ ਤਿਹ ਕੈਸੇ[7] ॥ ੯ ॥ ਤੈਂ ਕਹਿ ਕਹਿ ਉਪਦੇਸ਼ ਘਨੇਰ। ਇਹਾਂ ਆਨਿ ਕਰਿਵਾਯਹੁ ਡੇਰੇ। ਪੁਨਹ ਚਲਨੋ ਛੀਂਕਤਿ[8]ਮੈਂ ਬਰਜਨੋ। ਨਹਿੰ ਮਾਨਨੋਂ, ਅਪਨੋ ਮਤ ਸਰਜਨੋਂ[9] ॥ ੧੦ ॥ ਅਪਜਸੁ ਕੋ ਸੰਕਟ ਮੁਝ ਦੀਨਸਿ। ਤੁਮ ਅਨੁਸਾਰ ਏਹੁ ਫਲ ਲੀਨਸਿ। ਜਥਾ ਤੁਰੰਗ ਹੋਇ ਮੁਹਤਾਨਾ। ਜਾਹਿ ਕੁਮਾਰਗ ਕਰੈ ਧਿਙਾਨਾਂ ॥ ੧੧ ॥ ਬਿਖਰੀ[10] ਧਰਾ ਗੋਰਿ ਅਸਵਾਰ। ਪੁਨ ਬਿਚਰਤਿ ਨਿਜ ਇੱਛਾ ਧਾਰਿ। ਤਸ ਮੇਰੋ ਸੰਗ ਕੀਨਸਿ ਬਾਤ। ਪੁਨ ਨ ਹਾਥ ਆਵਹਿ ਕਿਸ ਭਾਂਤਿ ॥੧੨॥ ਮਮ ਚਿਤ ਅਬਿ ਥਿਰਤਾ ਨਹਿੰ ਗਹੈ। ਕੁਤੋ[11] ਸ਼ਰੀਕ ਹਾਸ ਕੋ ਸਹੌਂ। ਮੈਂ ਤੌ ਇਹਾਂ ਰਾਤਿ ਹੀ ਰਹੌਂ।ਤਿਮਰ ਹੋਤਿ ਹੀ ਨਿਕਸਨਿ ਚਹੌਂ ॥ ੧੩ ॥ ਨਹਿੰ ਕਿਸ ਹੂੰ ਨਿਜ ਮੁਖ ਦਿਖਲਾਵੌਂ।

---

[1](ਗੁਰੂ ਜੀ ਦੇ) ਅਨੁਸਾਰੀ ਰਹਿੰਦਾ ਹੈ। [2](ਕੰਮ) ਕਰਦਾ ਹੈ (ਮੱਖਣ ਸ਼ਾਹ)। [3]ਮੈਨੂੰ ਮਾਰਿਆ ਨਹੀਂ। (ਅ) ਨਹੀਂ ਤਾਂ ਮੈਨੂੰ ਮਾਰ ਦੇਂਦਾ। [4]ਜੋ ਸੁਧਰ ਨਹੀਂ ਸਕਦਾ। [5]ਫਰਕ। [6]ਬੇਇੱਜ਼ਤੀ। [7]ਕਿਸੇ ਤਰ੍ਹਾਂ ਭਿਨ੍ਹਾਂ ਨੂੰ (ਮੇਰੀ ਵਲ) ਦੇਖਣ ਦੀ ਤਾਕਤ ਨਾ ਹੁੰਦੀ। [8]ਟੁਰਨ ਵੇਲੇ ਨਿੱਛ ਪਈ ਤੇ। [9]ਤੂੰ ਕੀਤਾ ਅਪਨਾ ਮਤਾ। [10]ਬਿਖੜੀ। [11]ਕਿਵੇਂ ।

ਅਰਛੋਦੈ[1] ਤੇ ਪ੍ਰਥਮ ਸਿਧਾਵੋਂ।ਅਸ ਲਾਲਚ ਤੈਂ ਮੋਹਿ ਕਰਾਵਾ। ਜਿਸ ਤੇ ਪੂਰਬ ਸੁਜਸੁ ਨਸਾਵਾ॥੧੪॥ਅਬਿ ਤੂ ਵਸਤੁ ਸੰਭਾਰਨਿ ਕਰੀਅਹਿ। ਰਹੀ ਗਈ ਕੀ ਸੋਝੀ ਧਰੀਅਹਿ। ਸਭਿ ਕੋ ਭਾਰ ਲੇਹੁ ਬੰਧਵਾਇ। ਡੇਰਾ ਤਯਾਰ ਕਰੇਹੁ ਸਮੁਦਾਇ ॥ ੧੫ ॥ ਅਪਨੇ ਨਗਰ ਬਿਖੈ ਨਿਤ ਰਹੈਂ। ਜਹਿਂ ਸਭਿ ਬਿਧਿ ਕੀ ਕੀਰਤਿ ਲਹੈਂ। ਰਹੈਂ ਜਿ ਗ੍ਰਾਮ ਬਕਾਲੇ ਠੌਰਾ।ਸਰਬ ਸ਼ਰੀਕਨਿ ਮਹਿਂ ਭਾ ਹੌਰਾ ॥ ੧੬ ॥ ਚਾਹਨਿ ਆਏ[2] ਅਧਿਕ ਬਡਾਈ। ਭਈ ਪ੍ਰਥਮ ਹੀ ਤੇ ਲਘੁਤਾਈ[3]। ਇਸ ਪ੍ਰਕਾਰ ਕੋ ਮਤਿ ਸੁਨਿ ਕਰਿਕੈ। ਰਹਯੋ ਮਸੰਦ ਮੌਨਤਾ ਧਰਿ ਕੈ ॥੧੭॥ ਧੀਰਮੱਲ ਤੇ ਸੁਨਿ ਭ੍ਰਿਤ ਸਾਰੇ[4]। ਵਸਤੁ ਸਹਿਤ ਡੇਰੇ* ਕਿਯ ਤਯਾਰੇ। ਜਾਗ੍ਰਤ ਰਹੈ ਨੀਂਦ ਨਹਿਂ ਆਈ। ਬੰਧੇ ਭਾਰ ਧਰੇ ਇਕ ਥਾਂਈ॥੧੮॥ਮੱਖਣ ਕੇ ਨਰ ਦੌ ਦੌ ਜਾਹਿਂ। ਲੈ ਲੈ ਭਾਰ ਸਕਲ ਬੰਧਵਾਹਿਂ। ਅਰਧ ਰਾਤ੍ਰਿ ਲੌ ਰੌਰਾ ਰਹਯੋ। ਪੁਨ ਟਿਕ ਰਹੇ ਥਾਨ ਨਿਜ ਲਹਯੋ ॥੧੯॥ ਮੱਖਣ ਅਪਨੇ ਜਨ ਸਭਿ ਲੀਨੇ। ਸਿਵਰ ਜਾਇ ਸਿਹਜਾ ਸੁਖ ਭੀਨੇ। ਨਿਜ ਗੁਰ ਕੋ ਬਦਲਾ ਲੈ ਗਯੋ। ਤਊ ਰਿਦੇ ਮਹਿਂ ਅਟਪਟ ਭਯੋ[5] ॥ ੨੦ ॥ ਗੁਰ ਸੁਸ਼ੀਲਤਾ ਅਧਿਕ ਬਿਚਾਰਤਿ।–ਅਪਰ ਕੌਨ ਇਮ ਛਿਮਾ ਸੁ ਧਾਰਤਿ। ਤਿਨਹੁ ਕੀਨਿ ਦੀਰਘ ਅਪਰਾਧੂ। ਇਹ ਕੈਸੇ ਬਰਤੈਂ ਬਡ ਸਾਧੂ ॥੨੧॥ ਨਿਜ ਧਨ ਵਸਤੂ ਤਿਸ ਕੀ ਦਈ। ਨਹੀਂ ਬਿਕਿਰਤਾ[6] ਬੁਧਿ ਕੀ ਭਈ। ਧੀਰਜ ਉਰ ਮਹਿਂ ਰਹਿ ਇਕਸਾਰਾ। ਨਹਿਂ ਕੋਈ ਅਪਰਾਧ ਬਿਚਾਰਾ–॥ ੨੨ ॥ ਇੱਤਯਾਦਿਕ ਗੁਣ ਸਹਿਤ ਬਿਬੇਕ। ਮੱਖਣ ਚਿਤਵਤਿ ਰਿਦੇ ਅਨੇਕ। ਭਯੋ ਨੀਂਦ ਵਸਿ ਮੂੰਦ੍ਰਿਤ ਨੈਨ। ਨਿਜ ਘਰ ਪੌਢੇ ਗੁਰ ਸੁਖਦੈਨ ॥ ੨੩ ॥ ਆਧੀ ਰਾਤਿ ਢਰੀ ਜਬਿ ਆਇ। ਲੋਕ ਗਏ ਟਿਕ ਨਿਜ ਨਿਜ ਥਾਂਇੰ। ਆਦਿ ਮਸੰਦ ਅਪਰ ਮੁਖਿ ਮਾਨਵ[7]। ਧੀਰ ਮੱਲ ਸੋਂ ਕੀਨਿ ਬਖਾਨਵ ॥ ੨੪ ॥ [8]ਅਪਨੀ ਵਸਤੁ ਅਖਿਲ ਹੀ ਆਈ। ਆਯੋ ਸੰਗ ਦਰਬ ਸਮੁਦਾਈ। ਸ਼੍ਰੀ ਗ੍ਰਿੰਥ ਸਾਹਿਬ ਜੀ ਮਹਾਂ। ਸੋ ਨਹਿਂ ਦੀਨਸਿ ਰਾਖਯੋ ਤਹਾਂ ॥ ੨੫ ॥ ਜਿਸ ਕੈ ਸਮ ਕੋ ਦੂਸਰ ਨਾਂਹੀ। ਵਸਤੁ ਅਮੋਲਕ ਤੁਮਰੇ ਪਾਹੀ।ਜਿਸ ਕੋ ਤਜਨੋ ਨਹਿਂ ਬਨਿ ਆਇ।ਜੋ ਬਡਿਅਨਿ ਕੋ ਹਾਥਨਿ ਕਾਇ[9] ॥ ੨੬ ॥ ਸੰਗਤਿ ਸਗਰੀ ਜਿਹ ਬਡ ਮਾਨਹਿ।

---

[1]ਸੂਰਜ ਚੜ੍ਹਨ ਤੋਂ। [2]ਚਾਹ ਕਰਕੇ ਆਏ ਸਾਂ। [3]ਸਾਰੇ ਦਾਸ। [4]ਬਿਥਵਾ, ਘਬਰਾਇਆ ਹੋਇਆ। [5]ਵਿਗਾੜ, ਵਿਕਾਰ। [6]ਮੁਖੀ ਮਨੁੱਖ। [7]ਹੱਥਾਂ ਦਾ ਹੈ। *ਪਾ:–ਡੇਰੇ।

ਦਰਸ਼ਨ ਕਰਹਿ ਕ੍ਰਿਤਾਰਥ ਜਾਨਹਿ।ਜਸੋਂ ਕਸੋਂ ਦੈਵਹਿ ਤਿਹ ਅਨਵਾਵਹੁ[1]। ਤਿਸ ਬਿਹੀਨ ਕਿਮ ਘਰ ਕੋ ਜਾਵਹੁ ॥ ੨੭ ॥ ਐਸੀ ਵਸਤੁ ਹਾਥ ਨਹਿੰ ਆਵਹਿ। ਸਭਿਹਿਨਿ ਬਿਖੈ ਮਹਤਤਾ ਪਾਵਹਿ'। ਸੁਨਿ ਕੈ ਧੀਰਮੱਲ ਅਨੁਖਾਯੋ। 'ਮਮ ਘਰ ਤੇ ਤੁਮ ਨੈ ਸੁ ਗਵਾਯੋ ॥ ੨੮ ॥ ਮਮ ਘਰ ਕਿਮ ਆਵੈ ਜੋ ਗਯੋ। ਰਿਪੁ ਬਲਵਾਨ ਪਾਸ ਜੋ ਥਿਯੋ। ਲਰਿਬੋ ਤੇ ਹਮ ਹਾਥ ਨ ਆਵੈ। ਜਾਚਨਿ ਤਿਨ ਤੇ ਕਿਮ ਬਨਿ ਆਵੈ ॥੨੯ ॥ ਮਾਰਨਿ ਮਰਨ ਬੈਰ ਪਰਿ ਗਯੋ। ਤੁਮਰੋ ਪੂਰੋ ਮੈਂ ਕਰਿ ਲਯੋ। ਆਇ ਗ੍ਰਿੰਥ ਸਾਹਿਬ ਹਮ ਪਾਹੀ। ਅਸ ਉਪਾਇ ਕੋ ਪਾਯਤਿ ਨਾਂਹੀ ॥ ੩੦ ॥ ਵਸਤੁ ਦਰਬ ਇਹ ਸਭਿ ਕਰ ਆਇ। ਕਹਹੁ ਗ੍ਰਿੰਥ ਸਾਹਿਬ ਕਿਤ ਪਾਇੰ[2] ? ਇਹੁ ਤੌ ਕਾਜ ਬੁਰੋ ਬਹੁ ਭਯੋ। ਜਿਸ ਕੋ ਨਹਿੰ ਉਪਾਇ ਕੁਛ ਥਿਯੋ॥੩੧॥ ਜੋ ਕਰਿ ਬੈਠਿ ਰਹੌਂ ਇਸਥਾਨ। ਤਉ ਨ ਸੋ ਦੈਹੈ ਮੁਝ ਆਨਿ। ਸ਼੍ਰੀ ਗੁਰ ਅਰਜਨ ਜੀ ਇਹੁ ਕੀਨਾ। ਹਮਹਿੰ ਗੁਰੂ ਹਰਿਗੋਬਿੰਦ ਦੀਨਾ ॥ ੩੨ ॥ ਉਨ ਕੇ ਹਮਰੇ ਹੈਂ ਸੁ ਬਡੇਰੇ। ਦਾਵਾ ਕਰਿ ਬੈਠਹਿ ਇਸ ਬੇਰੇ। ਜੋ ਗੁਰ ਤੇਗ ਬਹਾਦਰ ਦੇਯ। ਨਹਿੰ ਲਾਲਚ ਕਰਿ ਆਪ ਸੁ ਲੇਯ ॥ ੩੩ ॥ ਤੌ ਹਮਰੇ ਕਰ ਆਵੈ ਸੋਇ। ਅਪਰ ਉਪਾਇ ਚਲਹਿ ਨਹਿੰ ਕੋਇ। ਤਉ ਨ ਮੇਰੋ ਹੋਵਹਿ ਰਹਿਨੋ। ਮਹਾਂ ਕਸ਼ਟ ਇਹ ਜਾਇ ਨ ਸਹਿਨੋ ॥ ੩੪ ॥ ਭੋਰ ਹੋਤਿ ਤੇ ਪ੍ਰਥਮ ਸਿਧਾਵੌਂ। ਸ਼੍ਰੀ ਕਰਤਾਰਪੁਰੇ ਮਹਿੰ ਜਾਵੌਂ। ਸ਼੍ਰੀ ਗੁਰ ਨਾਨਕ ਆਦਿ ਮਹਾਨੇ। ਸ਼੍ਰੀ ਹਰਿਰਾਇ ਤੀਕ ਜਗ ਮਾਨੇ॥੩੫॥ਸਭਿਹਿਨਿ ਕੋ ਮੈਂ ਚਰਨ ਮਨਾਵੌਂ। ਬਹੁ ਪੰਚਾਮ੍ਰਿਤ ਕਰਿ ਬਰਤਾਵੌਂ।ਸ਼ੁਗੁਰ ਤੇਗ ਬਹਾਦਰ ਰਿਦੇ। ਬਸ ਕਰਿ[3],ਬੁਧਿ ਭੋਗਹਿ ਜਦ ਕਦੇ ॥ ੩੬ ॥ ਦੈਹਿ ਗ੍ਰਿੰਥ ਸਾਹਿਬ ਬਿਨ ਜਾਚੇ। ਪੁਰਹਿ ਕਾਮ ਇਹ ਸਤਿਗੁਰ ਸਾਚੇ। ਸ਼ਰਨ ਬਡਨਿ ਕੀ ਬਿਨਾ ਜਿ ਆਨ। ਨਹਿੰ ਉਪਾਇ ਕੋ ਨਿਸ਼ਚੈ ਜਾਨਿ ॥ ੩੭ ॥ ਸੋ ਮੈਂ ਸ਼ਰਨ ਸਭਿਨਿ ਕੀ ਅਹੌਂ। ਤਿਨ ਤੇ ਪੁਰਨ ਕਾਮਨਾ ਚਹੌਂ। ਜਤਨ ਹੁਤੋ ਇਹੁ ਸੋ ਕਰਿ ਦੀਨਿ।ਅਪਰ ਉਪਾਇਨ ਤੇ ਮੈਂ ਹੀਨ' ॥੩੮॥ ਪਸਚਾਤਾਪ ਕਰਤਿ ਬਹੁ ਬਾਰੀ। ਸੋਚਤਿ ਸੰਕਟ ਪ੍ਰਾਪਤਿ ਭਾਰੀ। ਇਮ ਬਿਰਲਾਪਤਿ ਬਹੁਤ ਬਿਸੂਰਤਿ। ਅਚਲ ਰਹਤਿ ਜਨੁ ਚਿੱਤ੍ਰੀ ਮੂਰਤਿ ॥ ੩੯ ॥ ਜਾਗ੍ਰਤਿ ਬੀਤ ਗਈ ਸਭਿ ਰੈਨ।

---

[1]ਮੰਗਾਵੋ । [2]ਕਿਥੋਂ ਪਾ ਸਕਾਂਗੇ ? ਭਾਵ ਕਿਤੋਂ ਨਹੀਂ ਮਿਲਣਗੇ । [3]ਰਿਦੇ ਵਿਚ ਸਨ (ਉਨ੍ਹਾਂ ਦੀ.....)।

ਪੌਢਿ, ਨਹੀਂ ਤਬਿ ਮੂੰਦੇ ਨੈਨ[1]। ਚਿੰਤਾ ਸਲਿਤਾ ਮਨ ਅਰਬਿੰਦ। ਬਹਨੋ ਫਿਰਤਿ ਦੁਖ ਮਾਨਿ ਬਿਲੰਦ[2] ॥ ੪੦ ॥ ਚਤਰ ਘਟੀ ਰਾਤੀ ਜਬਿ ਰਹੀ। ਧੀਰਮੱਲ ਨਿਜ ਜਨ ਸੋਂ ਕਹੀ। 'ਆਨਹੁ ਅਬਹਿ ਜੁ ਬਾਹਨ ਮੇਰਾ।ਪਰਹੁ ਪੰਥ, ਨਹਿੰ ਕੀਜਹਿ ਦੇਰਾ'॥੪੧॥ਅਪਨੀ ਵਸਤੁ ਅਖਿਲ ਸੰਭਾਰੀ।ਲੀਨਿ ਦਰਬ ਮੁਖ ਤੂਸ਼ਨਿ ਧਾਰੀ। ਗਮਨੇ ਮਾਰਗ ਪੂਰਿ ਕਰਤਾਰ। ਚਿਤਹਿ ਗ੍ਰਿੰਥ ਜੀ ਰਿਦੇ ਮਝਾਰ ॥ ੪੨ ॥–ਭਲੀ ਬਡ੍ਹਾਈ ਪਾਵਨਿ* ਆਏ। ਹੁਤੀ ਪ੍ਰਥਮ ਭੀ ਦਈ ਗਵਾਏ–। ਅਧਿਕ ਬਿਸੂਰਤਿ ਨਿਜ ਘਰ ਗਯੋ। ਨਹਿੰ ਬਸਿ ਚਲਨੋ ਰਿਦੇ ਪਛੁਤਯੋ ॥੪੩॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰਿੰਥੇ ਇਕਾਦਸ਼ਿ ਰਾਸੇ 'ਧੀਰਮੱਲ ਕੋ ਚਵਨ' ਪ੍ਰਸੰਗ ਬਰਨਨੰ ਨਾਮ ਬਿੰਸਤੀ ਅੰਸੂ ॥ ੨੦ ॥

੨੧. [ਮੱਖਣ ਤੇ ਗੁਰੂ ਜੀ ਸ੍ਰੀ ਅੰਮ੍ਰਿਤਸਰ ਪੁੱਜੇ]।

ਦੋਹਰਾ॥ਗ੍ਰਾਮ ਬਕਾਲੇ ਕੋ ਬਿਖੈ ਹੋਈ ਜਬਹਿ ਪ੍ਰਭਾਤਿ। ਧੀਰਮੱਲ ਕੋ ਸਿਵਰ ਪਿਖਿ[3] ਪਰਨੋ ਛੂਛ, ਗਾ ਰਾਤ[4] ॥ ੧ ॥ ਚੌਪਈ ॥ ਸਭਿਹਿਨਿ ਪੇਖਨੋ ਉਠਿ ਸੋਂ† ਗਯੋ।–ਨਹਿੰ ਰਹਿ ਸਕਨੋ ਖੋਟ ਜਿਨ ਕਯੋ। ਨਿਜ ਪ੍ਰਾਨਨਿ ਮੈਂ ਸੰਸੇ ਜਾਨਾ। ਜਿਸ ਨੇ ਕ੍ਰੂਰ ਕਰਮ ਇਤ ਠਾਨਾ ॥ ੨ ॥ ਕੈਸੇ ਚਰਨ ਟਿਕਹਿੰ ਤਿਸ ਕੇਰੇ। ਬਡ ਅਪਰਾਧ ਕੀਨਿ ਸਭਿ ਹੇਰੇ। ਤ੍ਰਸਤਿ ਕਰਤਿ ਭਾ ਸੰਸੇ ਪ੍ਰਾਨ। ਸਮ ਕਾਇਰ ਕੇ ਧੀਰ ਧਰਾ ਨ–॥੩॥ ਇਸ ਪ੍ਰਕਾਰ ਤਹਿੰ ਮੱਖਨਣ ਸ਼ਾਹ। ਰਹਨੋ ਗੁਰੂ ਢਿਗ ਪ੍ਰੇਮ ਉਮਾਹ।ਦਰਸ਼ਨ ਦਰਸਹਿ ਪਰਸਹਿ ਚਰਨ। ਹਰਨੋ ਚਹੈ ਦੂਖ ਜਨਮ ਰੁ ਮਰਨ ॥ ੪ ॥ ਨਿਤ ਪ੍ਰਤਿ ਸ਼ਰਧਾ ਅਧਿਕ ਬੁਧਾਵਹਿ। ਸ਼੍ਰੀ ਮੁਖ ਬਾਕ ਸੁਨਹਿ ਸੁਖ ਪਾਵਹਿ। ਸ਼੍ਰੀ ਗੁਰ ਭਗਤਿ ਗਯਾਨ ਉਪਦੇਸ਼ਹਿੰ। ਕਟਤਿ ਕਲੇਸ਼ ਅਸ਼ੇਸ਼ ਹਮੇਸ਼ਹਿੰ ॥੫॥ ਇਕ ਦਿਨ ਮੱਖਣਸ਼ਾਹ ਬਖਾਨਾ। 'ਸ਼੍ਰੀ ਗੁਰਦੇਵ ਅਨੰਦ ਨਿਧਾਨਾ! ਗੁਰ ਅਰਜਨ ਜੀ ਰਚਨੋ ਸੁਧਾਸਰ। ਤਿਨ ਕੋ ਪਿਤ ਉਪਦੇਸ਼ਨੋ ਜੋ ਕਰ[5]॥੬॥ਤਹਾਂ ਜਾਨਿ ਕੀ ਹੈ ਮਮ ਚਾਹੂ। ਮੱਜਨ ਕਰੋਂ ਕਲੁਖ ਗਨ ਦਾਹੂ। ਭਲੋ ਪਰਬ ਅਬਿ ਪਹੁੰਚਨੋ ਆਨਿ। ਭਯੋ ਬਿਸਾਖੀ ਕੋ ਇਸ਼ਨਾਨ ॥ ੭ ॥ ਦਰਸ਼ਨ ਦਰਸੋਂ ਸ਼੍ਰੀ ਗੁਰੂ ਧਾਮ। ਕਹੀ ਪ੍ਰਸ਼ੰਸ਼ਾ ਜਿਸ ਅਭਿਰਾਮ। ਰਾਵਰ ਕੀ ਮੈਂ ਆਇਸੁ

[1]ਲੰਮਾ ਪੈ ਰਿਹਾ ਤਦ ਬੀ ਅੱਖ ਨਹੀਂ ਲਗੀ। [2]ਮਨ ਰੂਪੀ ਕਵਲ ਚਿੰਤਾ ਰੂਪੀ ਨਦੀ ਵਿਚ ਬੜਾ ਦੁੱਖ ਮੰਨਕੇ ਰੁੜ੍ਹ ਰਿਹਾ ਹੈ। [3]ਵੇਖਿਆ। [4]ਰਾਤ ਨੂੰ ਤੁਰ ਗਿਆ ਹੈ (ਧੀਰਮੱਲ,। [5]ਜਿਵੇਂ ਕਰਨ ਲਈ ਭਾਵ ਰਚਣ ਲਈ ਤਿਨ੍ਹਾਂ ਨੂੰ ਪਿਤਾ ਨੇ ਉਪਦੇਸ਼ਿਆ ਸੀ।

*ਪਾ:–ਅਪਨੇ। †ਪਾ:–ਨਿਸ ਖਿਸ।

ਪਾਇ। ਪੁਨ ਆਵੌਂ ਸੁੰਦਰ ਦਰਸਾਇ[1]’ ॥ ੮ ॥ ਸ਼੍ਰੀ ਗੁਰੁ ਕਹਯੋ‘ਦੂਰ ਕੁਛ ਨਾਂਹੀ। ਜਿਸ ਦਰਸ਼ਨ ਤੇ ਸਭਿ ਸੁਖ ਪਾਹੀਂ। ਹਮ ਭੀ ਗਮਨਹਿਂ ਚਲਿ ਦਰਸੈ ਹੈਂ। ਕਰਹਿਂ ਸ਼ਨਾਨ ਥਾਨ ਸਿਰ ਨਸੈ ਹੈਂ॥੯॥ਚਲਹਿਂ ਬੇਗ ਇਕਠੇ ਮਗ ਸੋਇ। ਮਿਲਹਿਂ ਆਇ ਪੁਨ ਹਰਖਤਿ ਹੋਇ। ਸਤਿਗੁਰੁ ਕਰਹਿ ਭਾਵਨਾ ਪੂਰੀ। ਉੱਜਲ ਸੁਮਤਿ ਹੋਇ ਬਿਧਿ ਰੂਰੀ’॥ ੧੦ ॥ ਇਸ ਪ੍ਰਕਾਰ ਸਤਿਗੁਰੁ ਫੁਰਮਾਇ। ‘ਤਮਾਰੀ ਕਰਹੁ’ ਸੁ ਦੀਨਿ ਰਜ਼ਾਇ। ਸੁਨਿ ਮੱਖਣ ਹਰਖਯੋ ਇਸ ਭਾਇ।–ਕਾਰਨ ਇਕ, ਦੈ ਕਾਰਜ ਪਾਇ[2]–॥ ੧੧ ॥ ਅਪਨੋ ਭਾਗ ਧੰਨ ਮਨ ਜਾਨੋ। ਦਯਾ ਗੁਰੂ ਕੀ ਮਾਨਿ ਮਹਾਨੋ।– ਜਬਿ ਲੌ ਦਰਸ਼ਨ ਹੋਵਤਿ ਰਹੈਂ। ਤਬਿ ਲੌ ਲਾਭ ਅਧਿਕ ਮੁਝ ਅਹੈ–॥੧੨॥ ਭਯੋ ਸੁ ਤਮਾਰ ਕੂਚ ਕਿਯ ਡੇਰਾ। ਗੁਰੁ ਘਰ ਕੱ ਆਯਹੁ ਤਿਸ ਬੇਰਾ। ਪਦ ਅਰਬਿੰਦ ਬੰਦਨਾ ਕੀਨਸਿ। ਦਰਸ਼ਨ ਦਰਸਿ ਪ੍ਰੇਮ ਰਸ ਭੀਨਸਿ ॥ ੧੩ ॥ ‘ਰਾਵਰ ਕਰਹੁ ਅਰੂਢਨਿ ਜਿਸ ਪਰ। ਸੋ ਅਨਵਾਵੌਂ ਤੁਮ ਰਜ਼ਾਇ ਕਰਿ। ਚਢਹੁ ਉਚਾਵਹਿ ਜਾਹਿ ਕਹਾਰ। ਨਤੁਰ ਤੁਰੰਗਮ[3] ਬਲੀ ਉਦਾਰ ॥੧੪॥ ਕੈ ਬਛ੍ਵਾ[4] ਕੀ ਲਿਹੁ ਅਸਵਾਰੀ। ਗਮਹੁ ਪੰਥ ਜਿਸ ਰੀਤਿ ਸੁਖਾਰੀ। ਰਾਵਰ’ਕੀ ਰਜ਼ਾਇ ਹੈ ਜੈਸੇ। ਤੁਮ ਹਿਤ ਕਰਿਹੈਂ ਤਮਾਰੀ ਤੈਸ’ ॥ ੧੫ ॥ ਸੁਨਿ ਕਰਿ ਸ਼੍ਰੀ ਗੁਰੁ ਤੇਗਬਹਾਦੁਰ[5]:–‘ਜੋ ਬਾਹਨ[6] ਹੋਵਹਿ ਅਬਿ ਹਾਦਰ[7]। ਤਿਸ ਪਰ ਚਲਹਿਂ ਬਿਚਾਰ ਨ ਕਾਈ[8]। ਤਬਿ ਮੱਖਣ ਬਛ੍ਵਾ ਮੰਗਵਾਈ ॥੧੬॥ ਸੁੰਦਰ ਜ਼ੀਨ ਜਰਾਊ ਪਾਇ। ਸਰਬ ਸਾਜ ਜਿਸ ਉਚਿਤ ਸੁਹਾਇ[9]। ਬਰਣ ਸ੍ਵੇਤ ਤਨ ਰਜਤ ਸਮਾਨ[10]। ਧੀਰ[11] ਤੁਰੰਗਨਿ ਰੁਚਿਰ ਮਹਾਨ ॥ ੧੭ ॥ ਛੋਰਤਿ· ਤੇਜ ਉਠਾਵ ਬਡੇਰਾ[12]। ਸੁਖਦਾਯਕ ਮਗ ਗਮਨਤਿ ਬੇਰਾ[13]। ਮਾਰਗ ਚਲੈ ਚੌਰਈ ਜਾਨੈ[14]।ਪਹੁੰਚਹਿ ਦੂਰ ਉਲੰਘਿ ਬਡ ਥਾਨੈ[15]॥੧੮॥ਪਿਖਿ ਪ੍ਰਸੰਨ ਤਿਹਂ ਸ਼੍ਰੀ ਗੁਰੁ ਭਏ।ਤਮਾਰੀ ਕੀਨਿ ਦਾਸ ਸੰਗ ਲਏ। ਹੁਤੀ ਤੇਜ ਤੁਰੰਗਨਿ ਗੁਰੁ ਕੇਰੀ। ਸੋ ਬਿਚ ਸਦਨ

[1]ਦਰਸ਼ਨ ਕਰਕੈ। [2]ਮੁਰਾਦ ‘ਏਕ ਪੰਥ ਦੋ ਕਾਜ’ ਤੋਂ ਹੈ। ਕਾਰਨ ਇੱਕ ਹੈ ਸਫਰ ਤੇ ਕਾਰਜ ਦੋ ਹਨ, ਸਤਿਗੁਰ ਜੀ ਦੇ ਦਰਸ਼ਨ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਇਸ਼ਨਾਨ। [3]ਨਹੀਂ ਤਾਂ ਘੋੜਾ। [4]ਘੋੜੀ। [5]……ਬੋਲੇ:– [6]ਅਸਵਾਰੀ। [7]ਤਿਆਰ। [8]ਜਿਸਦੇ ਯੋਗ ਹੋਕੇ ਸ਼ੋਭ ਰਹੇ ਹਨ। [9]ਚਾਂਦੀ ਵਰਗਾ। [10]ਧੀਰਜਵਾਨ। [11](ਕਦਮ) ਵੱਡਾ ਉਠਾਂਵਦੀ ਹੈ।(ਅ) ਉਠਾਵ (=ਸੁਹੱਪਣ) ਬੜਾ ਹੈ। [12]ਰਾਹ ਚੱਲਣ ਵੇਲੇ ਬੜੀ ਸੁਖਦਾਈ ਹੈ। [13](ਜਾਨੈ=) ਪ੍ਰਤੀਤ ਐਉਂ ਦੇਂਦੀ ਹੈ ਕਿ ਚੌੜਾ ਰਾਹ ਚੱਲ ਰਹੀ ਹੈ। [14]ਭਾਵ ਪੈਂਡਾ ਬਹੁਤ ਮੁਕਾਉਂਦੀ ਹੈ।

ਬੈਧਾਇਵ ਹੇਰੀ[1]॥੧੯॥ਹੁਤੀ ਧੀਰ ਜੋ ਮੱਖਣ ਦੀਨਿ। ਤਿਹ ਅਰੂਢਿ ਕਰਿ ਚਲੋ ਪ੍ਰਬੀਨ। ਗਮਨਜੋਂ ਮੱਖਣ ਸ਼ਾਹ ਪਿਛਾਰੀ। ਲਿਯੇ ਸੰਗ ਮਾਨੁਖ ਛਟ ਭਾਰੀ॥ ੨੦॥ ਮਾਰਗ ਗਏ ਉਲੰਘ ਕਰਿ ਸਾਰਾ। ਜਾਇ ਸੁਧਾਸਰ ਤਬਹਿ ਨਿਹਾਰਾ। ਹੁਤੋ ਮਸੰਦ ਅਗਾਰੀ ਜੋਤੋ। ਗੁਰ ਆਗਮਨ ਸ਼ੂਨ ਸੁਨਿ ਤੋਤੋ ॥ ੨੧॥ ਕਹੂੰ ਕਹੂੰ ਗਮਨੇ ਭਰਪਾਇ।–*ਮਤ ਹਮ ਸਾਥ ਬਿਗਰ ਇਹ ਜਾਇ। ਦਰਬ ਆਮਦਨ ਦੇਖਿ ਬਿਸਾਲਾ। ਅਬਿ ਮੋਲੋ ਕੋ ਆਧੋ ਕਾਲਾ॥ ੨੨॥ ਰਹਹਿਂ ਜਿ ਆਪ ਬਿਲੋਕਹਿਂ ਤਾਂਹੀ। ਹਮ ਤੈ ਪੁਨ ਲੈ ਹੈਂ ਬਿਧਿ ਯਾਹੀ। ਮੱਖਣ ਸਿੱਖ ਸੰਗ ਜਿਨ ਅਹੈ। ਹਮ ਸੋਂ ਕਰਹਿ ਜਥਾ ਚਿਤ ਚਹੈ ॥ ੨੩॥ ਧੀਰਮੱਲ ਕੋ ਲੂਟਨੋ ਡੇਰਾ। ਗੁਰ ਘਰ ਮਹਿਂ ਤਿਸ ਤੇ ਨ ਬਡੇਰਾ। ਅਪਰ ਕੌਨ ਸੋਂ ਕਰਹਿ ਭਲਾਈ। ਹਮ ਤੇ ਧਨ ਲੈ ਪਾਇ ਗੁਰਾਈ॥੨੪॥ ਮਿਲਹੁ ਨਹੀਂ ਕੋ ਜਾਇ ਅਗਾਰੀ। ਛਪੀਅਹਿ ਨਿਜ ਨਿਜ ਥਾਨ ਮਝਾਰੀ ਇਨ ਕੋ ਸਦਾ ਸੁਭਾਵ ਸਿਸੂਤੋ[2]। ਪ੍ਰੀਤਿ ਨ ਕਰਿਹੈਂ ਕਬਹਿ ਕਿਸੂ ਤੋ[3]॥ ੨੫॥ ਸਭਿਹਿਨਿ ਤੇ ਹੁਇ ਬਹਹਿ ਨਿਰਾਲਾ। ਮੇਲ ਨ ਕਿਸ ਮਸੰਦ ਕੋ ਨਾਲਾ। ਗੁਰਤਾ ਇਨ ਕਹੁ ਪ੍ਰਾਪਤਿ ਭਈ। ਇਹ ਸਭਿ ਬਾਤ ਅਬਹਿ ਬਿਦਤਈ[4]॥ ੨੬॥ ਨਹਿਂ ਮਸੰਦ ਕੋ ਮਿਲਨੇ ਆਵਾ[5]। ਅਪਰ ਨ ਕਿਨ ਹੂੰ ਦੀਨਿ ਚਢਾਵਾ। ਪ੍ਰਥਮੈ ਅੰਮ੍ਰਿਤਸਰ ਜੀ ਆਧੋ। ਦਰਬ ਸੰਭਾਰਨਿ ਕੋ ਲਲਚਾਧੋ॥ ੨੭॥ ਅਪਰ ਮਸੰਦ ਸਰਬ ਮਿਲਿ ਜਾਇ। ਗੁਰੁਤਾ ਇਨ ਕੀ ਅਚਲ ਟਿਕਾਇ। ਅਬਿ ਲੌਂ ਸਭਿਹਿਨਿ ਸੈਸੈ ਅਹਾ। ਗੁਰੂ ਭਯੋ ਨਿਸ਼ਚੈ ਨਹਿਂ ਲਹਾ[6]॥ ੨੮॥ ਹਰਿਗੁਵਿੰਦ ਗੁਰ ਕੋ ਇਹ ਨੰਦਨ। ਦਾਵਾ ਰਾਖਤਿ ਉਪਰ ਮਸੰਦਨ[7]।ਇਨ ਸੋਂ ਮਿਲਿਨਿ ਨ ਅਬਿ ਬਨਿ ਆਇਹਨਹੀਂ ਕਠੋਰ ਕਹੋ ਬਚ ਜਾਇ*–॥੨੯॥ ਇਮ ਬਿਚਾਰਿ ਕਰਿ ਆਪਸ ਮਾਂਹਿ। ਦੁਰੇ ਮੰਦਮਤਿ ਸੈਸੈ ਪ੍ਰਾਹਿ[8]ਸ਼੍ਰੀ ਹਰਿਮੰਦਰ ਚਾਰੋਂ ਦ੍ਵਾਰ। ਕਰੇ ਅਸੰਜਤਿ[10] ਸਭਿਨਿ ਕਿਵਾਰ[11] ॥ ੩੦॥ ਹੁਤੋ ਦਰਸ਼ਨੀ ਪੌਰ ਬਡੇਰਾ। ਦੇ ਕਪਾਟ

---

[1]ਬੱਧੀ ਹੋਈ ਵੇਖੀ। [2]ਬਲਪਨ ਤੋਂ। [3]ਕਿਸੇ ਦੇ ਨਾਲ। [4]ਪ੍ਰਗਟ ਹੋਈ ਹੈ। [5](ਅਜੇ) ਕੋਈ (ਹੋਰ। ਮਸੰਦ (ਇਨ੍ਹਾਂ ਨੂੰ ਮਿਲਣ ਬੀ ਨਹੀਂ ਆਇਆ)। [6]ਪੱਕੀ ਤਰ੍ਹਾਂ ਨਹੀਂ ਹੈ ਜਾਣਿਆ ਗਿਆ। [7]ਮਸੰਦਾਂ ਉੱਤੇ ਬੀ ਇਨ੍ਹਾਂ ਦਾ ਦਾਵਾ ਹੈ। [8]ਕਠੋਰ ਬਚਨ ਨਾਂ (ਕਿਤੇ) ਕਹੋ ਜਾਣ। [9]ਸੰਸਾ ਕਹਿਕੇ। [10]ਬੰਦ। [11]ਤਖਤੇ, ਬੂਹੇ। *ਮਸੰਦ ਏਹ ਵਿਚਾਰ ਕਰਦੇ ਹਨ।

ਤਾਰੋ ਪੁਨ ਭੋਰਾਸ਼੍ਰੀ ਗੁਰ ਤੇਗਬਹਾਦਰ ਸ੍ਵਾਮੀ।ਲਖਿ ਮਸੰਦ ਬਿਧਿ[1]ਅੰਤਰ-ਜਾਮੀ ॥ ੩੧ ॥ ਗਏ ਤਹਾਂ ਜਬਿ, ਪਿਖਨੋ ਨ ਕੋਈ[2]।–ਬੇਮੁਖ ਭਏ–ਜਾਨਿ ਮਨ ਸੋਈ। ਮੱਖਨ ਸ਼ਾਹ ਕਹਨੋ ਇਸ ਭਾਂਤਿ। 'ਪਿਖਹੁ ਮਸੰਦਨਿ ਕੋ ਬਿਰਤਾਂਤ ॥ ੩੨ ॥ ਭਿੰਨ ਭਿੰਨ ਹੁਇ ਛਪੇ ਸਥਾਨ। ਨਹਿੰ ਆਏ ਕਰਿਬੇ ਸਨਮਾਨ। ਧਨ ਕੋ ਲੋਭ ਲਗੋ ਮਤਿਮੰਦ । ਹਮ ਕੋ ਸੁਨਿ ਨਹਿੰ ਭਏ ਅਨੰਦ ॥ ੩੩ ॥ ਸ਼੍ਰੀ ਗੁਰ ਮੰਦਿਰ ਕੇ ਦਰਵਾਜੇ।ਭੇਰਿ ਗਏ ਨਹਿੰ ਬਾਜਤਿ ਬਾਜੇ। ਸਬਦ ਕੀਰਤਨ ਸੁਨਿਯਤਿ ਨਾਂਹੀ । ਕੀਨਸਿ ਕਹਾਂ ਮਹਾਂ ਲਬ[3] ਮਾਂਹੀ' ॥ ੩੪ ॥ ਸੁਨਿ ਮੱਖਣ ਬੋਲਨੋ ਗੁਰ ਸੰਗ।'ਫੁਰਮਾਵਨਿ ਮੁਝ ਕਰਹੁ ਨਿਸੰਗ। ਇਨ ਸੋਂ ਕਰੋਂ ਧੀਰਮੱਲ ਜੈਸੇ। ਦੰਡ ਉਚਿਤ ਦੁਰਜਨ ਹੁਇ ਐਸੇ ॥ ੩੫ ॥ ਤੁਮਰੋ ਵਸਤੁ ਦਰਬ ਸਮੁਦਾਏ। ਕਰਹਿੰ ਚੁਰਾਵਨਿ ਮਦ[4] ਉਪਜਾਏ। ਅਬਿ ਤੁਮ ਕੋ ਦੇਖਤਿ ਦੁਰ[5] ਰਹੇ। ਸਨਮੁਖ ਆਇ ਸੁ ਬਾਕ ਨ ਕਹੇ ॥੩੬॥ ਨਹੀਂ ਉਪਾਇਨ ਆਗੇ ਧਰੀ ।ਦੀਨ ਹੋਇ ਨਹਿੰ ਬਿਨਤੀ ਕਰੀ। ਅਸ ਅਨੀਤਿ ਕਸ ਸਕਹਿੰ ਸਹਾਰ। ਜਾਵਤਿ ਮਤਿ ਦੀਜਹਿ ਨਹਿੰ ਤਾਰ[6] ॥ ੩੭ ॥ ਛਮੀ ਪੁਰਖ ਮਹਿੰ ਤੁਮ ਪਰਧਾਨ। ਕਰਹੁ ਛਿਮਾ ਸਭਿ ਦੰਡ ਸਥਾਨ"। ਸ਼੍ਰੀ ਗੁਰ ਕਹਨੋ 'ਸਮੋ ਜਬਿ ਆਵਹਿ। ਦੁਸ਼ਟ ਮੰਦ ਤਾੜਨ ਕੋ ਪਾਵਹਿੰ ॥ ੩੮ ॥ ਸਭਿ ਮਸੰਦ ਤੇ ਲੈ ਹੌਂ ਲੇਖਾ। ਪੀੜਹਿੰ ਨਿਜ ਦਰਗਾਹ ਬਿਸ਼ੇਖਾ। ਸ਼੍ਰੀ ਗੁਰ ਅਰਜਨ ਜੀ ਇਕ ਕਾਲ। ਇਨ ਕੋ ਪਿਖਿ ਕਰਿ ਖੋਟ ਬਿਸਾਲ ॥ ੩੯ ॥ ਦੀਨਹੁ ਸ਼ਾਪ–ਰਹਹਿੰ ਜਰ[7] ਨਾਂਹੀ। ਕਿਸੀ ਸਮੇ ਮਹਿੰ ਹੈ ਬਿਨਸਾਹੀ–। ਸਮੈ ਆਇ ਜਬਿ ਪ੍ਰਾਪਤਿ ਹੋਇ। ਇਨ ਕੋ ਮੂਲ ਬਿਨਾਸਹਿ ਸੋਇ ॥ ੪੦ ॥ ਧਰੇ ਲੋਭ ਇਹ ਮਰੇ ਅਗਾਰੀ । ਦਯੋ ਸ਼ਾਪ ਇਨ ਜਰੇਂ ਉਖਾਰੀ[8]। ਮਰੇ ਹੁਏ ਇਹ, ਕਜ਼ਾ ਹਮ ਮਾਰੈਂ। ਸ਼ਰਧਾ ਹੀਨ ਸਿਦਕ ਉਰ ਹਾਰੈਂ ॥੪੧॥ ਹਮ ਨਹਿੰ ਬੁਰਾ ਕਿਸੂ ਕੋ ਕਰਿਹੀਂ।ਜਸ ਕੁਕਰਮ ਤਸ ਫਲ ਕੋ ਭਰਿਹੀਂ। ਤੂੰ ਅਬਿ ਕਰਿ ਸ਼ਨਾਨ ਸਰ ਮਾਂਹਿ । ਜਿਸ ਤ ਅਖਿਲ ਪਾਪ ਬਿਨਸਾਹਿੰ ॥ ੪੨ ॥ ਮਨੋ ਕਾਮਨਾ ਪੂਰਨ ਕਰੈਂ ।

---

[1]ਮਸੰਦਾਂ ਦੀ ਵਿਧੀ ਭਾਵ ਸਲੂਕ । [2]ਜਦ (ਤਹਾਂ=) ਹਰਿਮੰਦਰ ਗਏ ਤਾਂ ਕੋਈ (ਮਸੰਦ) ਨਜ਼ਰ ਨਾ ਆਇਆ। [3]ਲੋਭ ਵਿਚ । [4]ਹੰਕਾਰ । [5]ਛੁਪ । [6]ਜਦ ਤਕ ਤਾੜਕੇ ਇਨ੍ਹਾਂ ਨੂੰ ਮੱਤ ਨਾ ਦੇਈਏ। [7]ਸਾਰੀਆਂ ਦੰਡ ਦੇਣ ਜੋਗ ਥਾਵਾਂ (ਭਾਵ ਮੌਕਿਆਂ ਤੇ) ਛਿਮਾ ਕਰਦੇ ਹੋ। [8]ਜੜ । [9]ਸਰਾਪ ਦੇਕੇ ਜੜ੍ਹਾ ਉਖਾੜੀਆਂ ਹਨ।

ਮਨ ਕੀ ਤਨ ਕੀ ਮਲ ਕੋ ਹਰੈਂ। ਕਰਹੁ ਤਿਹਾਵਲ ਹੁਇ ਅਰਦਾਸ। ਸਤਿਗੁਰ ਪੂਰਤਿ ਉਰ ਕੀ ਆਸ' ॥ ੪੩ ॥ ਅਸ ਕਹਿ ਮੱਖਣ ਕੋ ਤਬਿ ਛੋਰਾ। ਹਟੇ ਆਪ ਗੁਰ ਉੱਤਰ ਓਰਾ। ਹਰਖ ਸ਼ੋਕ ਮਹਿੰ ਬ੍ਰਿਤੀ ਸਮਾਨ। ਸ਼ਾਂਤਿ ਪਰ ਕ੍ਰਿਪਾ ਦ੍ਰਿਸ਼ਟਿ ਕੋ ਠਾਨਿ ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਸ਼੍ਰੀ ਅੰਮ੍ਰਿਤਸਰ ਗਮਨ' ਪ੍ਰਸੰਗ ਬਰਨਨੰ ਨਾਮ ਏਕ ਬਿੰਸਤੀ ਅੰਸੂ ॥ ੨੧ ॥

੨੨. [ਸ਼੍ਰੀ ਅੰਮ੍ਰਿਤਸਰੋਂ ਵੱਲੋ]।

ਦੋਹਰਾ ॥ ਭਈ ਮਸੰਦਨਿ ਕੋ ਖਬਰ–ਬਸੇ ਨ[1] ਗੁਰੂ ਕ੍ਰਿਪਾਲ। ਖਰੇ ਹੋਇ ਹਟਿ ਕੈ ਗਏ[2] ਹਮਰੀ ਹੋਰਿ ਕੁਚਾਲ–॥ ੧ ॥ ਚਪਈ ॥ ਹਰਖਤਿ ਹੋਇ ਨਿਕਸਿਪੁਨ ਆਏ।ਲੇਹਿੰ ਉਪਾਇਨ ਜੋ ਸਿਖ ਲਯਾਏ। ਦਰਬ ਘਨੋ ਦੁਕੂਲ ਬਹੁ ਮੋਲੇ।ਵਸਤੂ ਅਪਰ ਦੇਹਿੰ ਸਿਖ,ਸੋ ਲੇਂ[3]॥੨॥ਸਿੱਖਜਨਿ ਕੋ ਮੇਲਾ ਬਡ ਹੋਵਾ।ਮੱਜਹਿੰ ਹਰਿਮੰਦਰ ਬਰ ਜੋਵਾ। ਪੰਚਾਂਮ੍ਰਿਤ ਕਰਿਵਾਇ ਲਿਆਵਹਿੰ। ਕਰਿ ਬੰਦਨਿ ਅਰਦਾਸ ਅਲਾਵਹਿੰ ॥ ੩ ॥ ਮੱਖਣ ਸਿਖ ਕੀਨਸਿ ਇਸ਼ਨਾਨ। ਅਧਿਕ ਭਾਵਨਾ ਉਰ ਮਹਿੰ ਠਾਨਿ। ਪਹਿਰੀ ਪੋਸ਼ਿਸ਼ ਪੁਨਹਿੰ ਨਵੀਨ। ਪੰਚਾਂਮ੍ਰਿਤ ਕਰਿ[4] ਸੰਗੇ ਲੀਨਿ ॥੪॥ ਸ਼੍ਰੀ ਹਰਿ ਮੰਦਿਰ ਕੋ ਤਬਿ ਗਯੋ। ਹਾਥ ਜੋਰਿ ਨੰਮ੍ਰੀ ਬਹੁ ਭਯੋ। ਨਮਸਕਾਰ ਕਰਿ ਬਾਰੰਬਾਰ। ਪੁਨ ਅਰਦਾਸ ਕਰਾਇ ਉਦਾਰ ॥੫॥ ਪੰਚਾਂਮ੍ਰਿਤ ਕੋ ਤਬਿ ਵੰਡਵਾਇ। ਇਕਠੋ ਭੂ ਮਸੰਦ ਸਮੁਦਾਇ। ਤਿਨ ਸਭਿ ਕੋ ਪਿਖਿ ਮੱਖਣ ਕਹਯੋ। 'ਤੁਮ ਮਹਿੰ ਅਧਿਕ ਖੋਟ ਮੈਂ ਲਹਯੋ ॥ ੬ ॥ ਸ਼੍ਰੀ ਗੁਰੂ ਕਾਰਨ ਕਰਨ ਕ੍ਰਿਪਾਲ। ਚਲਿ ਕਰਿ ਆਏ ਕਰਨਿ ਨਿਹਾਲ। ਤੁਮ ਬੇਮੁਖ ਹੁਇ ਦੂਰੇ ਘਰਨਿ ਮੈਂ। ਨਹਿੰ ਦਰਸ਼ਨ ਕੀਨਸਿ ਤਿਸ ਛਿਨ ਮੈਂ ॥ ੭ ॥ ਨਹਿੰ ਸਨਮਾਨ ਕੀਨਿ ਤਿਨ ਕੇਰਾ। ਇਹ ਕਜਾ ਕੀਨਸਿ ਖੋਟ ਬਡੇਰਾ ? ਛਿਮਾਵੰਤ ਗੁਰ ਕਹੈਂ ਨ ਕਾਹੂੰ। ਨਾਂਹਿ ਤ ਬਿਪਤ ਪਰਤਿ ਤੁਮ ਮਾਂਹੂੰ ॥ ੮ ॥ ਇਹ ਅਪਰਾਧ ਜਿ ਤੁਮ ਤੇ ਭਯੋ। ਨਹੀਂ ਬਿਚਾਰਨਿ ਉਰ ਕਿਛ ਕਿਯੋਤਊ ਆਪਨੀ ਸੰਤਤਿ ਕੋਰਾ। ਕੀਨਿ ਬੁਰਾ ਲਹਿ ਕਸ਼ਟ[5] ਬਡੇਰਾ ? ॥ ੯ ॥ ਬਾਕਨਿ ਤੇ ਹੀ ਸੁਖ ਦੁਖ ਦਾਤਾ। ਅਸ ਸਤਿਗੁਰ ਤੁਮ ਕਯੋਂ ਨਹਿ ਜਾਤਾ ? ਤੀਖਨ ਬਡ ਕੁਠਾਰ ਲੇ ਹਾਥ। ਨਿਜ ਪਗ ਹਤਯੋ ਮੂਢਤਾ[6] ਸਾਥ ॥ ੧੦ ॥ ਅਬਿ ਹੀ

---

[1](ਰਾਮਦਾਸਪੁਰੇ ਵਿੱਚ) ਠਹਿਰੇ ਨਹੀਂ। [2](ਸ਼੍ਰੀ ਅੰਮ੍ਰਿਤ ਸਰੋਵਰ ਪਾਸ) ਖੜੇ ਹੋਕੇ ਮੁੜ ਗਏ ਹਨ। [3]ਓਹ (ਮਸੰਦ) ਲੈਂਦੇ ਹਨ। [4]ਕਰਵਾਕੇ। [5]ਦੁੱਖ ਪਾਓਗੇ। [6]ਮੂਰਖਤਾ।

ਫਲ ਲੇਤੀ ਤੁਮ ਪਾਇ। ਪਰ ਸਤਿਗੁਰ ਕੀ ਜਥਾ ਰਜਾਇ[੧]।ਸੁਨਿ ਮਸੰਦ ਬੋਲੇ ਧਰਿ ਤ੍ਰਾਸ। 'ਭੋ ਮੱਖਣ! ਸੁਨਿ, ਕਹਿ ਤੁਝ ਪਾਸ[੨] ॥ ੧੧ ॥ ਇਹ ਪਰਤਾਪ ਗੁਰਨਿ ਕੋ ਸਾਰਾ[੩]।ਸਭਿਹਿਨਿ ਪਰ ਤਿਨ ਕੋ ਉਪਕਾਰਾ। ਰਣ ਜੈ ਕਰਿ ਸ਼੍ਰੀ ਹਰਿਗੋਵਿੰਦ। ਕਰੇ ਨਾਸ਼ ਦਲ ਤੁਰਕ ਬਿਲੰਦ ॥੧੨॥ ਤਬਿ ਕੇ ਕਰਤਿ ਈਰਖਾ,ਦ੍ਵੈਹੀ।ਇਹ ਸਤਿ ਬਾਤ ਕਹਤਿ ਹੈਂ ਤੋਹੀ। ਸ਼੍ਰੀ ਹਰਿਰਾਇ ਗੁਰੂ ਪੁਨ ਭਏ। ਨਹੀਂ ਸੁਧਾਸਰ ਬਾਸੋ ਕਏ ॥ ੧੩ ॥ ਸੁਨਿ ਕਰਿ ਜੇ ਮਲੇਛ ਸਮੁਦਾਇ। ਆਇ ਬਿਗਾਰ ਕਰਹਿਂ ਇਸ ਥਾਇ। ਇੱਤਮਾਦਿਕ ਹੁਰ ਗਣੀ[੪] ਬਿਚਾਰ। ਨਹੀਂ ਆਇ ਬੈਠੇ ਦਰਬਾਰ ॥੧੪॥ ਇਹ ਅਬਿ ਲੌ ਭੋ ਗੁਰੂ ਨ ਨੀਕੇ। ਸਕਲ ਮਸੰਦਨਿ ਕਿਯੇ ਨ ਠੀਕੇ। ਅਰੁ ਸੰਸੇ ਮਹਿਂ ਸਗਰੀ ਸੰਗਤਿ। ਨਿਸ਼ਚੇ ਕਿਯੋ ਨ ਸਿੱਖਨਨਿ ਪੰਗਤਿ ॥ ੧੫ ॥ ਨਹੀਂ ਉਪਾਇਨ ਕਿਤ ਕੀ ਆਈ।ਕੀਰਤਿ ਕਿਤੇ ਨਹੀਂ ਬਿਥਰਾਈ।ਜਬਿ ਇਕ ਆਨ ਹੋਇ ਸਭਿ ਜਾਨ[੫]*।ਹਮ ਭੀ ਦਾਸ,ਲੇਹਿਂ ਮਨ ਮਾਨਿ[੬]॥੧੬॥ ਸੁਨਿ ਮੱਖਣ ਨੇ ਪੁਨ ਸਮੁਝਾਏ। 'ਸ਼੍ਰੀ ਹਰਿਕ੍ਰਿਸ਼ਨ ਬਾਕ ਕੋ ਗਾਏ।–ਬਾਬਾ–ਕਹਯੋ–ਬਕਾਲੇ ਮਾਂਹਿ–। ਸੋ ਇਹ ਪ੍ਰਗਟੇ ਰੁਕਹਿਂ ਨ ਕਾਹਿ[੭]॥੧੭॥ਅਪਨੀ ਕਥਾ ਸੁ ਅਖਿਲ ਸੁਨਾਇ। ਪੁਨਹਿਂ ਸਭਿਨਿ ਕੋ ਭਰ ਉਪਜਾਇ। 'ਅਬਿ ਭੀ ਜਾਹੁ ਜਾਚਨਾ ਕਰੋ। ਰਿਦੈ ਦੁਸ਼ਟਤਾ ਸਗਰੀ ਹਰੋ ॥੧੮॥ ਗਈ ਬੀਤ ਪਰ ਭਯੋ ਸੰਭਾਰਹੁ। ਕਰ ਜੋਰਹੁ ਅਰੁ ਬਿਨੈ ਉਚਾਰਹੁ'। ਇਮ ਸੁਨਿ, ਮਿਲੇ ਮਸੰਦ ਬਿਚਾਰਹਿਂ। 'ਮੱਖਣ ਕੋ ਨ ਬਾਕ ਤ੍ਰਿਸਕਾਰਹਿਂ ॥ ੧੯ ॥ ਅਤਿ ਇਹ ਬਿਗਰ ਪਰੈ ਹਮ ਸੰਗ। ਧੀਰਮੱਲ ਸਮ ਕਰਹਿ ਨ ਢੰਗ[੮]। ਚਲਹੁ ਫਿਰ ਹੀ ਮਿਲਿ ਕੈ ਤਾਂਹਿ। ਕਹਿ ਸ਼ੁਭ ਬਾਕ ਲੇਹੁ ਹਰਖਾਹਿਂ[੯] ॥ ੨੦॥ ਕਛੂ ਉਪਾਇਨ ਲੇਹੁ ਪ੍ਰਸ਼ਾਦਿ। ਜਥਾ ਅਹੈ ਗੁਰੁ ਘਰ ਮਿਰਜਾਦਿ[੧੦]। ਇਮ ਬਿਚਾਰ ਕਰਿ ਅਖਿਲ ਮਸੰਦ। ਗਮਨੇ ਬਾਹਰ ਲਾਜ ਬਿਲੰਦ॥੨੧॥ ਸ਼੍ਰੀ ਗੁਰ ਅੰਮ੍ਰਿਤਸਰ[੧੧] ਤੇ ਮੂਰਿ ਕੈ।ਏਕ ਗ੍ਰਾਮ ਤਹਿਂ ਨਿਕਟਿ ਨਿਹਰਿਕੈ। ਵੱਲਾ ਕਹੈਂ ਛਿਮੀ ਕੋ ਨਾਇ। ਤੀਨ ਕੋਸ ਉੱਤਰ ਦਿਸ਼ਿ ਥਾਇ ॥ ੨੨ ॥

---

[੧]ਪਰ ਸਤਿਗੁਰੂ ਜੀ ਦੀ ਜਿਵੇਂ ਰਜ਼ਾਇ ਸੀ (ਉਵੇਂ ਹੀ ਹੋਇਆ ਭਾਵ ਤੁਹਾਨੂੰ ਹੁਣ ਦੰਡ ਨਹੀਂ ਮਿਲਿਆ)। [੨]ਤੇਰੇ ਪਾਸ (ਅਸੀਂ) ਕਹਿੰਦੇ ਹਾਂ। [੩]ਦਰਬਾਰ ਦਾ ਸਾਰਾ ਪ੍ਰਤਾਪ ਗੁਰਾਂ ਦਾ ਹੀ ਹੈ। [੪]ਗਿਣਤੀਆਂ। [੫]ਜਦੋਂ (ਕੋਈ) ਇੱਕ (ਗੁਰੂ ਆਕੇ ਹੋਇਆ ਸਭਨਾਂ ਵਿਚ ਜਾਣਿਆਂ ਜਾਏਗਾ। [੬]ਮਨਜ਼ੂਰ। [੭]ਪ੍ਰਸੰਨ ਕਰ ਲਈਏ। [੮]ਦਰਬਾਰ ਸਾਹਿਬ ਤੋਂ ਮੁਰਾਦ ਹੈ। ਸ਼ਹਿਰ ਦਾ ਨਾਮ ਤਦੋਂ ਅਜੇ ਰਾਮਦਾਸਪੁਰਾ ਹੀ ਸੀ। *ਪਾ:–ਜਬ ਇਨ ਮਾਨ ਹੋਇ ਸਭਿ ਥਾਨ।

ਤਹਿੰ ਇਕ ਸਿਖ ਕੋ ਘਰ ਕਰਿ ਡੇਰਾ। ਸੇਵਾ ਕਰਤਿ ਸੁ ਭਾਵ ਬਡੇਰਾ[1]। ਪਰੀ ਨਿਸਾ ਕੀਨਸਿ ਬਿਸਰਾਮੂ। ਜਿਨ ਕੋ ਬਾਕ ਮੋਖ ਕੋ ਧਾਮੂ ॥ ੨੩ ॥ ਅਗਲੀ ਜਬਿ ਪ੍ਰਭਾਤਿ ਹੁਇ ਆਈ। ਕਰੀ ਸਕਲ ਤਨ ਕੀ ਸੁਚਤਾਈ। ਬੈਠੇ ਸ਼੍ਰੀ ਗੁਰ ਤਬਹਿ ਪ੍ਰਥੀਕ। ਤਬਿ ਮਸੰਦ ਉਰ ਧਰੇ ਅਤੀਕ[2] ॥ ੨੪ ॥ ਦੀਨ ਮਨੇ ਦੋਨਹੁੰ ਕਰ ਜੋਰੇ। ਪਹੁੰਚੇ ਢਿਗ ਗੁਰ, ਚਹਤਿ ਨਿਹੋਰੇ[3]*। ਬੰਦਨ ਕਰਹਿੰ ਨੰਮ੍ਰਤਾ ਧਾਰਿ। ਅਰਪਿ ਉਪਾਇਨ ਕਛੁਕ ਅਗਾਰ ॥੨੫॥ ਕਹਤਿ ਭਏ 'ਭੈ ਤੁਰਕਨਿ ਕੇਰਾ। ਰਹੈ ਸੁਧਾਸਰ ਬੀਚ ਬਡੇਰਾ।–ਕੋ ਗੁਰ ਰਹਹਿ, ਕਿ ਨਾਂਹੀ ਇਹਾਂ[4]–। ਪਿਖਿ ਪਿਖਿ ਜਾਹਿੰ ਬੈਰ ਕਰਿ ਮਹਾਂ ॥੨੬॥ ਪੋਂਦੇ ਕੋ ਸੁਤ ਆਦਿਕ ਆਨਿ। ਜਿਨਹਿੰ ਗੁਰੂ ਰਣ ਮਹਿੰ ਕਿਯ ਹਾਨ। ਤਿਨ ਕੋ ਸਨਬੰਧੀ ਜੋ ਅਹੈਂ। ਸੋ ਪੂੜੀਛਨਾ ਕਰਤੇ ਰਹੈਂ ॥ ੨੭ ॥ ਤਿਨ ਦੁਸ਼ਟਨਿ ਤੇ ਹਮ ਡਰਪਾਇੰ।–ਆਇ[5]ਬਿਗਾਰ ਨ ਕੁਛ ਕਰਿ ਜਾਇੰ–।ਹਮ ਅੰਮ੍ਰਿਤਸਰ ਰਹਤਿ ਹੈਂ ਜੇਤੇ। ਨਿਤ ਗ਼ੁਲਾਮ ਗੁਰ ਘਰ ਕੇ ਤੇਤੇ ॥ ੨੮ ॥ ਇਹ ਅਸਥਾਨ ਸਦੀਵ ਤੁਮਾਰੋ। ਰਾਵਰ ਸ੍ਵਾਮੀ ਸਦਾ ਸੰਭਾਰੋ[6]। ਸੁਨਿ ਕੈ ਸ਼੍ਰੀ ਗੁਰ ਤੇਗ ਬਹਾਦਰ। ਪਿਖੇ ਮਸੰਦ ਆਇ ਭੇ ਹਾਦਰ ॥ ੨੯ ॥–ਮਨ ਖੋਟੇ ਜਿਨ ਕੇ ਸਭਿ ਭਾਂਤੀ। ਮੁਖ ਤੇ ਅਪਰ ਬਨਾਵਹਿੰ ਬਾਤੀ। ਧਨ ਲੋਭੀ ਇਹ ਸ੍ਥਾਨ ਸਮਾਨਾ। ਕਰਹਿੰ ਚੁਰਾਵਨਿ ਭੇਟ ਮਹਾਨਾ ॥ ੩੦ ॥ ਬਹੁਤ ਦਿਵਸ ਕੇ ਕਰਹਿੰ ਕੁਕਰਮ। ਭਏ ਮੰਦਮਤਿ ਬਿਸਰੇ ਧਰਮ[7]। ਇਨਹਿ ਬਿਨਾਸਨਿ ਕਰਨੇ ਹਾਰਾ। ਹੋਹਿ ਅਗਾਰੀ ਪੁਰਖ ਉਦਾਰਾ–॥ ੩੧ ॥ ਇਮ ਬਿਚਾਰਿ ਜਗ ਗੁਰ ਸਭਿ ਸ੍ਵਾਮੀ। ਬਚਨ ਬਖਾਨਜੋਂ ਅੰਤਰਜਾਮੀ। 'ਨਹਿ ਮਸੰਦ ਤੁਮ ਅੰਮ੍ਰਿਤਸਰੀਏ[8]। ਤ੍ਰਿਸ਼ਨਾਗਨ ਤੇ ਅੰਤਰ ਸਰੀਏ[9]† ॥ ੩੨ ॥

---

[1]ਬੜੇ ਪ੍ਰੇਮ ਨਾਲ। [2]ਡਰ। [3]ਬੇਨਤੀ ਚਾਹੁੰਦੇ। [4](ਮੁਸਲਮਾਨ ਸ਼ੂੰਹ ਕੱਢਦੇ ਰਹਿੰਦੇ ਹਨ) ਕਿ ਕੋਈ ਗੁਰੂ ਇੱਥੇ ਰਹਿੰਦਾ ਹੈ ਕਿ ਨਹੀਂ ਰਹਿੰਦਾ। [5]ਆ ਕਰਕੇ। [6]ਧਰਮ ਵਿਸਾਰਕੇ ਮੰਦ ਮਤੀ ਹੋਏ ਹਨ। [7]ਤੁਸੀਂ ਸ਼੍ਰੀ ਅੰਮ੍ਰਿਤਸਰ (ਸਰੋਵਰ ਤੇ ਮੰਦਰ ਦੇ) ਮਸੰਦ ਨਹੀਂ ਹੋ। [8]ਤ੍ਰਿਸ਼ਨਾ ਦੀ ਅੱਗ ਨਾਲ ਅੰਦਰੋਂ ਸੜੇ ਹੋਏ ਹੋ।

*ਪੰਡਤ ਤਾਰਾ ਸਿੰਘ ਜੀ ਨਰੋਤਮ ਆਪਣੇ ਗੁਰ ਤੀਰਥ ਸੰਗ੍ਰਹ ਵਿਖੇ ਲਿਖਦੇ ਹਨ:– "ਅੰਮ੍ਰਿਤਸਰ ਛੋਡ ਬੱਲੇ ਗ੍ਰਾਮ ਮੇ ਆਏ ਤਬ ਅੰਮ੍ਰਿਤਸਰ ਕੀ ਮਾਈਆਂ ਪ੍ਰਸ਼ਾਦ ਲੈਕਰ ਦਰਸ਼ਨ ਕੋ ਆਈਆਂ ਉਨਕੋ ਬਰ ਦੀਆ–'ਤੁਮਾਰੇ ਮੇਂ ਸਦਾ ਭਕਤੀ ਰਹੇਗੀ'।"

†ਇਹ ਸ੍ਰਾਪ ਮੰਦਰ ਦੇ ਮਸੰਦਾਂ ਨੂੰ ਹੋ ਰਿਹਾ ਹੈ ਨਾ ਕਿ ਸ਼ਹਿਰ-ਵਾਸੀਆਂ ਨੂੰ।

ਜਸ ਖੋਟੋ ਮਗ ਕੀਨਿ ਅਲੰਬ[1]। ਤਸ ਫਲ ਪ੍ਰਾਪਤ ਕਸ਼ਟ ਕਦੰਬ[2]। ਤੁਮ ਕੈ ਸੰਤਤਿ ਪਾਇ ਤੁਮਾਰੀ। ਜਿਮ ਗੁਰ ਘਰ ਕੈ ਭੇ ਦੁਰਚਾਰੀ[3]॥੩੩॥ਇਮ ਕਹਿ ਠਾਨੀ ਮੌਨ ਗੁਸਾਈਂ। ਮਿਲਿ ਮਸੰਦ ਗਮਨੇ ਸਮੁਦਾਈ। ਭਯੋ ਸ੍ਰਾਪ ਦੁਖਦਾਯਕ ਜਿਨ ਕੌ*। ਨਹਿ ਗੁਰਮਤਿ ਪ੍ਰਾਪਤਿ ਕਿਮ ਤਿਨ ਕੌ॥ ੩੪॥ 'ਅੰਤਰ ਸਰੀਏ' ਸ੍ਰਾਪ ਜੁ ਕਹਜੋ। ਅਬਿ ਲੌ ਤਹਾਂ ਅਹੈ ਹਮ ਲਹਜੋ। ਸ਼੍ਰੀ ਗੁਰ ਬਸਹਿ ਗ੍ਰਾਮ ਤਿਸ ਫੇਰੀ। ਕਰਤਿ ਪ੍ਰਤੀਖਨ ਮੱਖਣ ਕੇਰੀ॥ ੩੫॥ ਅਗਨ ਸ੍ਵਰੂਪਾਨੰਦ ਮਹਿ ਬੈਸੇ। ਜਿਨਹਿੰ ਬਿਕਾਰ ਛੁਯੋ ਨਹਿੰ ਕੈਸੇ। ਖਾਨ ਪਾਨ ਕਰਿਕੈ ਸ਼ੁਭ ਭਾਂਤੀ। ਟਿਕੇ ਸੇਜ ਊਪਰ ਪਸ਼ਚਾਤੀ ॥ ੩੬॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਿਕਾਦਸ਼ਿ ਰਾਸੇ 'ਸ਼੍ਰੀ ਗੁਰ ਅੰਮ੍ਰਿਤਸਰ ਤੇ ਹਟਨ' ਪ੍ਰਸੰਗ ਬਰਨਨੰ ਨਾਮ ਦ੍ਵੈ ਬਿੰਸਤੀ ਅੰਸੂ ॥੨੨॥ ੨੩. [ਸ਼੍ਰੀ ਗੁਰੂ ਜੀ ਦਾ ਬਕਾਲਿਓਂ ਕੂਚ]।

ਦੋਹਰਾ ॥ ਮੱਖਣ ਕਰਿ ਇਸ਼ਨਾਨ ਕੋ ਦਰਸ਼ਨ ਪਰਸਨ[4] ਕੀਨਿ। ਪੁਨ ਕਰਯੰਦਿ ਅਰਦਾਸ ਕੋ ਚਲਜੋ ਸੁ ਮਤੀ ਪ੍ਰਬੀਨ ॥ ੧ ॥ ਚੌਪਈ ॥ ਸ਼੍ਰੀ ਗੁਰੁ ਤੈਗ ਬਹਾਦਰ ਜਿਤ ਕੌ[5]। ਗਮਨੇ ਹੁਤੇ ਚਲਜੋ ਤਬਿ ਤਿਤ ਕੌ। ਅਧਿਕ ਪ੍ਰਸੰਨ ਹੋਇ ਤਿਸ ਛਿਨ ਮੈਂ। ਮਹਿਮਾ ਸਤਿਗੁਰ ਕੀ ਲਖਿ ਮਨ ਮੈਂ ॥ ੨॥ ਸਹਿਨ ਸ਼ੀਲ[6] ਜਿਨ ਕੋ ਨ ਸਮਾਨਾ। ਸਰਬ ਸ਼ਕਤਿ ਧਰਿ ਸ਼੍ਰੀ ਭਗਵਾਨ[7]। ਅਸ ਮਹਿੰ ਇਮ ਠਾਨਤਿ[8] ਬਡਿਆਈ। ਪਹੁੰਚਜੋ ਗ੍ਰਾਮ ਗੁਰੂ ਜਿਸ ਥਾਈਂ ॥੩॥ ਵਹਿਰ ਗ੍ਰਾਮ ਤੇ ਕੀਨਸਿ ਡੇਰਾ। ਵਸਤੁ ਸੰਭਾਰਿ ਧਰੀ ਤਿਸ ਬੇਰਾ। ਸਰਬ ਭਾਂਤਿ ਤੇ ਕਰਿ ਤਕਰਾਈ। ਮੱਦ੍ਰ ਦੇਸ਼ ਨਰ ਜਾਨਿ ਖੁਟਾਈ[9] ॥ ੪ ॥ ਮਿਲਜੋ ਗੁਰੂ ਸੰਗ ਬੰਦਨ ਧਾਰਾ। ਸਭਿ ਪ੍ਰਸੰਗ ਭਾ ਤਥਾ ਉਚਾਰਾ।

---

[1]ਜਿਵੇਂ ਖੋਟ ਵਾਲੇ ਰਾਹ ਦਾ ਆਸਰਾ ਲਿਆ ਹੈ। [2]ਬਹੁਤਾ। [3]ਗੁਰ ਘਰ (ਦੇ ਹੋਕੇ) ਜਿਵੇਂ ਖੋਟੇ ਕਰਮ ਕਰਨ ਵਾਲੇ ਹੋ ਗਏ ਹੋ। [4]ਪਰਸਣਾ। [5]ਜਿਸ ਪਾਸੇ। [6]ਸਹਨ ਦਾ ਸੁਭਾਉ। [7]ਕਰਦਾ ਹੋਇਆ। [8]ਪੰਜਾਬ ਦੇ ਲੋਕਾਂ ਦੀ ਖੁਟਾਈ ਜਾਣਕੇ।

*ਇਹ ਸਪਸ਼ਟ ਹੈ ਕਿ ਸ੍ਰਾਪ ਅੰਮ੍ਰਿਤ ਸਰੋਵਰ ਦੇ ਮਸੰਦਾਂ ਨੂੰ ਹੋਇਆ ਹੈ। ਇਤਿਹਾਸ ਤੋਂ ਅਜਾਣ ਲੋਕ ਸਰਾਪ ਨੂੰ ਅੰਮ੍ਰਿਤਸਰ ਸ਼ਹਿਰ ਦੇ ਵਾਸੀਆਂ ਤੇ ਲਾਉਣ ਦੀ ਉਕਾਈ ਕਰਦੇ ਰਹਿੰਦੇ ਹਨ। ਇਸ ਵੇਲੇ ਅੰਮ੍ਰਿਤਸਰ ਨਾਮ ਮੰਦਰ ਤੇ ਸਰੋਵਰ ਦਾ ਸੀ, ਸ਼ਹਿਰ ਦਾ ਨਾਮ ਰਾਮਦਾਸ ਪੁਰਾ ਸੀ। ਸ਼ਹਿਰ ਦਾ ਨਾਮ ਅੰਮ੍ਰਿਤਸਰ ਬਹੁਤ ਪਿੱਛੋਂ ਪਿਆ ਹੈ, ਵਾਕ ਵੀ ਇਹੋ ਹਨ 'ਮਸੰਦ ਤੁਮ ਅੰਮ੍ਰਿਤਸਰੀਏ' ਜਿਸਦੇ ਅਰਥ ਹਨ, ਤੁਸੀਂ ਹਰਿ ਮੰਦਰ ਦੇ ਜੋ ਮਸੰਦ ਹੋ ਤ੍ਰਿਸ਼ਨਾ ਅਗਨ ਨਾਲ ਅੰਦਰੋਂ ਸੜਦੇ ਹੋ। ਇਸ ਸ੍ਰਾਪ ਤੋਂ ਓਹ ਸੇਵਾਦਾਰ ਬਚ ਸਕਦੇ ਹਨ ਜੋ ਹਰੀਮੰਦਰ ਦੇ ਸੇਵਕ ਹੋਣ ਤੇ ਲੋਭ ਧਾਰਕੇ ਧਨ ਅੰਗੀਕਾਰ ਨਾ ਕਰਨ।

"ਲੋਭ ਮਸੰਦਨ ਕੋ ਧਨ ਕੇਰੋ। ਬੇਮੁਖ ਭਏ ਕਪਾਟ[1] ਸੁ ਭੇਰੋ ॥੫॥ ਅਜਹੂੰ ਨ ਸ਼ਰਧਾ ਜਿਨ ਕੋ ਭਈ। ਕੌਨ ਗੁਰੂ, ਪਾਰੁਖ ਨਹਿੰ ਅਈ[2]। ਮੈਂ ਤਰ-ਜਨ[3] ਕਰਿ ਸੁਜਸੁ ਉਚਾਰਾ। ਤਬਿ ਮਿਲਿਬੇ ਹਿਤ ਇਤ ਪਗ ਧਾਰਾ ॥੬॥ ਧਨ ਹਿਤ ਗੁਰੂ ਸਥਾਨ ਸੰਭਾਰੇ।ਲੋਭ ਰਿਦੇ ਭਾਂਹਕਾਇ[4] ਉਦਾਰੇ।ਜੋ ਕਰਿ ਇਨਹੁੰ ਸਜ਼ਾਇ ਨ ਬਨੈ । ਕਰਿ ਹੰਕਾਰ ਅਛਰ ਹੈਂ ਘਨੈ ॥ ੭ ॥ ਤੁਮ ਤੇ ਸ਼ੰਕਤਿ ਮੈਂ ਅਬਿ ਰਹਜੋ[5] । ਤ੍ਰਾਸ[6] ਦੇਨ ਕੋ ਨਹਿੰ ਕੁਛ ਕਹਜੋ[7] । ਸੁਨਿ ਸ਼੍ਰੀ ਤੇਗ ਬਹਾਦਰ ਸ੍ਵਾਮੀ। ਬੋਲੇ ਜਾਨਿ* ਮਸੰਦਨਿ ਖਾਮੀ[8] ॥੮॥ "ਇਨਹੁੰ ਸਜ਼ਾਇ ਦੇਨਿ ਕੋ ਭਾਰੀ। ਉਪਜਹਿਗੋ ਇਕ ਪੁਰਖ ਅਗਾਰੀ[9]। ਕਚਹਿ ਤਾੜਨਾ, ਪ੍ਰਾਨਨਿ ਹਾਨਹਿ। ਜਰਾਂ ਉਖਾਰਹਿ, ਕੋਇਕ ਮਾਨਹਿ[10] ॥ ੯ ॥ ਕਰਜੋ ਕ੍ਰਿੱਤ ਕੋ ਤਬਿ ਫਲ ਪਾਵੈਂ । ਗੁਰ ਸਿਖ ਅਪਨੇ ਮੁਖ ਨਹਿੰ ਲਾਵੈਂ[11]। ਇਮ ਕਹਿ ਸਤਿਗੁਰੁ ਸੁਖੁਪਤਿ ਧਾਰੀ[12]।ਮੱਖਣ ਗਾ ਨਿਜ ਸਿਵਰ ਮਝਾਰੀ ॥ ੧੦ ॥ ਸੁਪਤਿ ਭਏ ਸੁਖ ਨਿਸਾ ਬਿਤਾਈ। ਜਾਗੇ ਬਹੁਰ ਪ੍ਰਾਤਿ ਹੁਇ ਆਈ । ਭਏ ਤਯਾਰ ਮਗ ਕਰਨਿ ਪਯਾਨਾ। ਸੁੰਦਰ ਜ਼ੀਨ ਪਵਾਇ ਕਿਕਾਨਾ[13] ॥੧੧॥ ਭਏ ਅਰੂਢਨਿ ਮਾਰਗ ਚਾਲੇ। ਪਹੁੰਚੇ ਆਇ ਸੁ ਬੀਚ ਬਕਾਲੇ। ਡੇਰਾ ਕਰਤਿ ਭਏ ਨਿਜ ਧਾਮ। ਮਿਲੇ ਮਾਤ ਕੋ ਕੀਨਿ ਪ੍ਰਨਾਮ ॥੧੨॥–ਅਨਿਕ ਬਿਘਨ ਤੇ ਸੁਤ ਬਚਿ ਗਯੋ–। ਧਾਂ ਤੇ ਅਧਿਕ ਨੇਹੁੰ ਉਰ ਭਯੋ। ਮਿਲਿ ਕਰਿ ਮੁਖ ਸਿਰ ਪਰ ਕਰ ਫੇਰਾ। ਬਾਰਿ ਬਾਰਿ ਧਰਿ ਮੋਦ ਘਨੇਰਾ ॥ ੧੩ ॥ ਤੈਸੇ ਮੱਖਣ ਉਤਰਜੋ ਆਪਨਿ। ਡੇਰਾ ਕਰਤਿ ਭਯੋ ਨਿਜ ਥਾਨ। ਖਾਨ ਪਾਨ ਕਰਿ ਕੈ ਸਭਿ ਭਾਂਤੀ। ਸੁਪਤੇ ਤਿਮਰ ਪੂਰਿਤੇ ਰਾਤੀ ॥੧੪॥ ਜਾਮ ਜਾਮਨੀ ਜਾਗੂਨ ਕਰੇ।ਬਿਧਿ ਤੇ ਸੌਚ ਸੁ ਮੱਜਨ ਕਰੇ।ਬਿਦਤੀ ਬਾਤ ਜਹਾਂ ਕਹਿੰ ਦੇਸ਼ੁ ।–ਬਿਦਤ ਭਏ ਸਤਿਗੁਰੁ ਵਿਸ਼ੇਸ਼ ॥ ੧੫ ॥ ਮੰਜੀ ਅਪਰ ਸੋਢੀਅਨਿ ਲਾਈ। ਲੱਜਿਤਿ ਹੋਤਿ ਗਏ ਨਿਜ ਢਾਈਂ । ਸ਼੍ਰੀ ਗੁਰ ਹਰਿਗੋਵਿੰਦ ਕੋ ਨੰਦ । ਗੁਰਤਾ ਗਾਦੀ ਥਿਰੇ ਬਿਲੰਦ–॥ ੧੬ ॥ ਕਹੈਂ ਪਰਸਪਰ ਸਿਖ ਪੂਰਿ ਗ੍ਰਾਮ। ਸਭਿ ਬਿਧਿ ਸੁਜਸੁ ਸੁਨਹਿੰ ਅਭਿਰਾਮ।

[1](ਹਰਿਮੰਦਰ ਦੇ) ਤਖਤੇ। [2]ਕੌਣ ਗੁਰੂ ਹੈ (ਇਹ) ਪ੍ਰੀਖਿਆ ਨਹੀਂ ਹੋਈ। [3]ਤਾੜ ਕੇ। [4]ਦਿਲ (ਜਿਨ੍ਹਾਂ ਦਾ) ਭਟਕਾ ਰਿਹਾ ਹੈ। [5]ਡਰਦਾ ਰਿਹਾ ਹਾਂ। [6](ਮਸੰਦਾਂ ਨੂੰ) ਡਰ। [7]ਕਚਿਆਈ, ਖੋਟ। [8]ਅਗਲੇ ਸਮੇਂ ਵਿਚ। [9]ਕਿਸੇ ਇੱਕ ਨੂੰ ਮੰਨੇਗਾ ਭਾਵ ਵਿਰਲੇ ਵਿਰਲੇ ਮਸੰਦ ਦੀ ਕਦਰ ਕਰੇਗਾ, ਜੈਸੇ ਭਾਈ ਫੇਰੂ ਆਦਿਕਾਂ ਦਾ ਸਨਮਾਨ ਹੋਇਆ ਸੀ। [10]ਨਿੰਦ੍ਹਾ ਕੀਤੀ। [11]ਘੋੜੇ ਤੇ। *ਜਾਸ।

ਨਿਕਟ ਕਿ ਦੂਰ ਦਰਸ ਕੇ ਹੋਤੁ। ਆਵਤਿ ਗਮਨੇ ਤਜੇ ਨਿਕੇਤ ॥ ੧੭ ॥
ਅਨਿਕ ਅਕੋਰਨਿ ਕੋ ਲੈ ਆਵਹਿ। ਗ੍ਰਾਮ ਬਕਾਲੇ ਕੀ ਦਿਸ਼ਿ ਧਾਵਹਿ।
ਜਬਿ ਬੈਠਹਿ ਸ਼੍ਰੀ ਤੇਗਬਹਾਦਰ ਸੰਗਤਿ ਆਨਿ ਖਰੀ ਹੁਇ ਹਾਦਰ ॥ ੧੮ ॥
ਦਰਬ ਆਦਿ ਬਹੁ ਧਰਹਿਂ ਅਗਾਰੀ। ਬੰਦਨ ਕਰਹਿ ਭਾਉ ਕੋ ਧਾਰੀ।
ਆਵਨਿ ਲਗੀ ਭੇਟ ਚਹੁੰ ਓਰ। ਮਾਨਹਿ ਸਿੱਖ ਝੁਕੈਂ ਕਰ ਜੋਰਿ ॥ ੧੯ ॥
ਸੁਨਹਿ ਬਿਲੋਕਹਿ ਸੋਢੀ ਸਾਢੇ* ਜਰਹਿ ਨਹੀਂ[1], ਉਰ ਜਰਹਿਂ[2] ਕੁਢਾਰੇ[3]।
ਦੇਸ਼ ਉਪਾਵਤਿ ਕਟੁ[4] ਬਚ ਕਹੈਂ। ਨਹੀਂ ਮਹਾਤਮ ਗੁਰ ਕੋ ਲਹੈਂ ॥ ੨੦ ॥
ਕਿਤਿਕ ਦਿਵਸ ਰਹਿ ਮੱਖਣ ਸ਼ਾਹੁ। ਅਪਨੇ ਦੇਸ਼ ਗਮਨ ਕਰਿ ਚਾਹੁ[5]।
–ਬਹੁਦਿਨ ਬਿਤੇ ਛੋਰਿ ਘਰ ਆਯੋ। ਪੂਰੀ ਕਾਮਨਾ ਦਰਸ਼ਨ ਪਾਯੋ– ॥ ੨੧ ॥
ਚਿਤੈ ਬਿਚਾਰਤਿ ਇਕ ਦਿਨ ਐਸੇ। ਚਲਿ ਆਯਹੁ ਜਹਿ ਸਤਿਗੁਰ ਬੈਸੇ।
ਨਿੰਮ੍ਰ ਹੋਇ ਕਰਿ ਬੰਦਨ ਠਾਨੀ। ਪ੍ਰੇਮ ਜਨਾਵਤਿ ਬੋਲਯੋ ਬਾਨੀ ॥ ੨੨ ॥
'ਦੂਰ ਅਧਿਕ ਤੇ ਮੈਂ ਚਲਿ ਆਯੋ। ਬਾਂਛਤਿ ਰਾਵਰਿ ਦਰਸ਼ਨ ਪਾਯੋ।
ਭਯੋ ਕ੍ਰਿਤਾਰਥ ਅਬਿ ਸਭਿ ਭਾਂਤੀ। ਹਤਿ ਸੰਸੈ ਭਾ, ਸੀਤਲ ਛਾਤੀ ॥ ੨੩ ॥
ਚਿਰੰਕਾਲ ਭਾ ਤਜੇ ਨਿਕੇਤ। ਚਲਯੋ ਚਹਤਿ ਤੁਮ ਨਾਮ ਸਮੇਤ[6]। ਸੁਨਿ
ਸਤਿਗੁਰ ਕਹਿ ਸਹਜ ਸੁਭਾਇ। 'ਹਮ ਤੇ ਭੀ ਇਤ ਬਸ਼ਯੋ ਨ ਜਾਇ ॥
੨੪ ॥ ਤਜਹਿ ਦੇਸ਼ ਹੁਇ ਸਤੁੱਦ੍ਵ ਪਾਰ। ਕਹੂੰ ਕਰਹਿਂਗੇ ਅਪਨਿ ਅਗਾਰ[7]। ਮਤਸਰ ਇਹਾਂ ਕਰਤਿ ਹੈਂ ਘਨੇ। ਅਸ ਨ ਹੋਇ ਕੋ ਸਾਵਹਿ ਹਨੇ[8] ॥ ੨੫ ॥ ਜਹਾਂ ਸ਼ਾਂਤਿ ਹੁਇ ਬਿਨਾ ਬਖੇਰੇ। ਤਹਾਂ ਕੁਸ਼ਲ ਹੈ ਬਸਿਬੋ ਫੇਰੋ। ਸ਼੍ਰੀ ਹਰਿ ਕ੍ਰਿਸ਼ਨ ਬਾਕ ਕੇ ਕਹੇ। ਗ੍ਰਾਮ ਬਕਾਲੇ ਗੁਰਤਾ ਲਹੇ[9] ॥ ੨੬ ॥ ਯਾਂਤੇ ਇਹਾਂ ਬਸਨਿ ਸਭਿ ਚਾਹੈਂ। ਵਧਹਿ ਦੇਸ਼ ਪੁਨ ਆਪਸ ਮਾਂਹੈ। ਆਗੇ ਧੀਰਮੱਲ ਬਹੁ ਕੀਨਿ। ਕਹਾਂ ਲਾਭ ਹੋਯਹੁ ਦੁਖ ਭੀਨ' ॥ ੨੭ ॥ ਇਮ ਕਹਿ ਸ਼੍ਰੀ ਸਤਿਗੁਰੁ ਭੇ ਤੁਮਾਰ। ਜਨਨੀ ਸੋਂ ਤਬਿ ਕੀਨਿ

[1]ਸਹਾਰ ਨਹੀਂ ਸਕਦੇ। [2]ਸੜਦੇ ਹਨ। [3]ਖੋਟੇ। [4]ਕੌੜੇ। [5]ਜਾਣੇ ਦੀ ਚਾਹ ਕਰਦਾ ਹੈ। [6]ਆਪ ਜੀ (ਦਸ ਕੀਤੇ) ਨਾਮ ਸਹਿਤ ਭਾਵ ਨਾਮ ਸਿਮਰਦੇ ਹੋਏ। (ਅ) 'ਧੰਨ ਗੁਰੂ ਤੇਗ ਬਹਾਦਰ' ਆਖਕੇ ਹੁਣ ਤੁਰਿਆ ਚਾਹੁੰਦਾ ਹਾਂ। [7]ਘਰ। [8]ਐਸਾ ਨਾ ਹੋਵੇ ਕਿ ਕੋਈ ਮਾਰੇ ਜਾਣ ਭਾਵ ਕੋਈ ਬਖੇੜਾ ਵਧ ਕੇ ਲੜਾਈ ਤੇ ਕਿਸੇ ਦੇ ਮਾਰੇ ਜਾਣ ਤਕ ਨੌਬਤ ਨਾ ਅੱਪੜੇ। [9](ਸਮਝਦੇ ਹਨ) ਕਿ ਬਕਾਲੇ ਪਿੰਡ ਗੁਰਤਾ ਪ੍ਰਾਪਤ ਹੁੰਦੀ ਹੈ।

*ਅੰਕ ੧੬ ਵਿੱਚ ਦੱਸ ਆਏ ਹਨ ਕਿ ਸੋਢੀ ਸਾਰੇ ਸ਼ਰਮਿੰਦੇ ਹੋਕੇ ਟੁਰ ਗਏ। ਏਥੇ ਭਾਵੇਂ ਉਨ੍ਹਾਂ ਦੇ ਟੁਰਨ ਤੋਂ ਪਹਿਲੇ ਸਮੇਂ ਵਲ ਇਸ਼ਾਰਾ ਜਾਪਦਾ ਹੈ।

ਉਚਾਰਿ'ਅਪਰ ਗ੍ਰਾਮ ਬਸਿਬੋ ਅਬਿ ਬਨੈ।ਦ੍ਵੈਸ਼ੋ ਦ੍ਵੈਸ਼ ਕਰਤਿ ਇਤ ਘਨੈ' ॥ ੨੯ ॥ ਇੱਤਮਾਦਿਕ ਕਹਿ ਕੈ ਸੰਗ ਮਾਤ। ਸੁਪਤੇ ਸਤਿਗੁਰ ਥਿਤੀ ਸੁ ਰਾਤਿ। ਭਈ ਪ੍ਰਭਾਤਿ ਸੌਚ ਸਭਿ ਕੀਨਿ। ਮੱਜਨ ਕਰਨੋ ਪਹਿਰਿ ਪਟ ਲੀਨਿ॥੨੯॥ਮਾਤ ਨਾਨਕੀ ਲਖਿ ਸਭਿ ਬਾਤ।–ਨਹਿੰ ਰਹਿਬੇ ਕੀ ਮਰਜ਼ੀ ਭਾਤ[1]–। ਘਰ ਕੀ ਵਸਤੁ ਸਰਬ ਸੰਭਵਾਈ। ਚਿਰੰਕਾਲ ਕੀ ਬਸਤਿ ਸੁ ਹਾਈ[2]* ॥੩੦॥ ਨਹਿੰ ਚਿਤ ਚਹਤਿ ਤਜਾਗਿਬੋ ਗ੍ਰਾਮੂ। ਪਤਿ ਪਾਛੈ ਥਾਸੀ ਕਰਿ ਧਾਮੂ। ਤਊ ਜਾਨਿ ਸਭਿ ਰੀਤਿ ਲਚਾਰੀ[3]। ਵਸਤੁ ਸੰਭਾਰਤਿ ਦ੍ਰਿਗ ਜਲ ਡਾਰੀ ॥ ੩੧॥ ਜ਼ੀਨ ਤੁਰੰਗਨ ਪਰ ਸ਼ੁਭ ਪਾਏ। ਮੱਖਣ ਤਨਾਰ ਭਯੋ ਸਹਿਸਾਏ। ਸਭਿ ਦਾਸਨਿ ਸੋਂ ਕੀਨਿ ਉਚਾਰੀ। 'ਆਨਹੁ ਸਗਰੀ ਵਸਤੁ ਸੰਭਾਰੀ॥ ੩੨ ॥ ਗੁਰ ਘਰ ਕੀ ਅਰੁ ਅਪਨੀ ਜੋਤੀ। ਲੈ ਕਰਿ ਆਵਹੁ ਬੇਗ ਸਮੇਤੀ'। ਇਮ ਕਹਿ ਆਨਿ ਮਿਲਯੋ ਗੁਰੁ ਸੰਗ। ਕੀਨਸਿ ਬੰਦਨ ਉਤਰਿ ਤੁਰੰਗ ॥ ੩੩ ॥ ਹਾਥ ਜੋਰਿ ਕਰਿ ਗਿਰਾ ਉਚਾਰੀ। 'ਚਢਹੁ ਆਪ ਨਹਿੰ ਕਰਹੁ ਅਵਾਰੀ। ਸਲਿਤਾ ਤਰਨੀ ਪਰ ਚਢਿ ਤਰਨੀ[4]। ਮਿਲਹਿੰ ਆਇ ਸਭਿ, ਵਸਤੁ ਸੰਭਰਿਨੀ[5]' ॥੩੪॥ ਸੁਨਿ ਸ਼੍ਰੀ ਤੇਗ ਬਹਾਦਰ ਚੰਦ। ਕਹਿ ਬੜਵਾ ਮੰਗਵਾਇ ਬਿਲੰਦ। ਸਜਤਿ ਜ਼ੀਨ ਜੁਤਿ ਲੈ ਕਰਿ ਆਵਾ। ਆਗੇ ਖਰੋ ਦਾਸ ਦ੍ਰਿਸ਼ਟਾਵਾ ॥ ੩੫ ॥ ਸ਼੍ਰੀ ਨਾਨਕ ਕੋ ਤਬਹਿ ਮਨਾਇ। ਉਠਿ ਸ਼੍ਰੀ ਤੇਗਬਹਾਦਰ ਰਾਇਲੈ ਮੱਖਣ ਕੋ ਅਪਨੇ ਸੰਗ।ਚਢੇ ਤੁਰੰਗਨਿ ਪਰ ਸ਼ੁਭ ਰੰਗ ॥ ੩੬ ॥ ਦਾਸ ਛੋਰਿ ਤਬਿ ਬਾਗ ਗਹਾਈ[6]। ਮਾਰਗ ਗਮਨ ਕੀਨਿ ਅਗਵਾਈ। ਪਾਛੈ ਮੱਖਣ ਚਢਿ ਕਰਿ ਪਯਾਨਾ। ਸੰਗ ਕਿਤਿਕ ਅਸਵਾਰ ਸੁਜਾਨਾ[7] ॥੩੭॥ ਸ਼੍ਰੀ ਗੁਜਰੀ ਕੋ ਭ੍ਰਾਤਾ ਅਹੈ†। ਨਾਮ ਕ੍ਰਿਪਾਲ ਤਿਸੀ ਕੋ ਕਹੈਂ। ਸੋ ਤੁਰੰਗ ਪਰ ਹੈ ਅਸਵਾਰ। ਕੀਨਸਿ ਤਯਾਰੀ ਗੁਰ ਕੀ ਲਾਰ[8] ॥੩੮॥ ਅਪਰ ਦਾਸ ਕੇਤਿਕ ਸੰਗ ਹੋਏ। ਕੇਤਿਕ ਵਸਤੁ ਸੰਭਾਰਤਿ ਜੋਏ। ਸਨੈ ਸਨੈ ਸ਼੍ਰੀ ਸਤਿਗੁਰ ਚਾਲੇ। ਪਰਯੋ ਬਹੀਰ ਦਾਸ ਬਹੁ ਨਾਲੇ ॥ ੩੯ ॥ ਇਕ ਆਗੈ ਇਕ ਪਾਛੈ ਆਇ। ਗਮਨੇ ਇਮ ਉਰ ਸ਼ੋਕ ਉਪਾਇ।

[1]ਪੁੱਤ੍ਰ ਦੀ। [2]ਵਸਦੀ ਜੋ ਹੈਸੀ। [3]ਬੇਵਸੀ। [4](ਜਿਥੇ) ਨਦੀ ਤਰਨ ਲਈ, ਭਾਵ ਪਾਰ ਹੋਣ ਲਈ ਬੇੜੀ ਤੇ ਚੜ੍ਹਨਾ ਹੈ, ਓਥੇ"""ਭਾਵ ਪੱਤਣ ਤੋਂ ਹੈ। [5]ਸਾਰੇ (ਹੋਰ ਸਾਥੀ) ਚੀਜ਼ਾਂ ਸੰਭਾਲਕੇ ਆ ਮਿਲਣਗੇ (ਪਿੱਛੋਂ)। [6]ਦਾਸ ਨੇ ਆਪਣੇ ਹੱਥੋਂ ਛੱਡਕੇ ਮਹਾਰਾਜ ਜੀ ਨੂੰ ਵਾਗ ਫੜਾਈ। [7]ਚਤੁਰ। (ਅ) ਜਾ ਰਹੇ ਹਨ। [8]ਨਾਲ। *ਪਾ:—ਜੋਹਾਂ ਥੀ।

†ਬੇਬੇ ਨਾਨਕੀ ਜੀ ਦਾ ਪੇਕਾ ਘਰ ਬਕਾਲੇ ਸੀ।

ਰਿਦੈ ਬਿਚਾਰਹਿੰ–ਗੁਰਤਾ ਗਾਦੀ। ਭਈ ਬਿਦਤ ਸਿੱਖਨਹਿ ਅਹਿਲਾਦੀ ॥ ੪੦ ॥ ਤਊ ਸ਼ਰੀਕਾ ਸੋਢੀ ਕਰੈਂ। ਨਾਹਕ ਬੈਰ ਪਰਸਪਰ ਧਰੈਂ। ਇਹ ਬਡ ਖੋਟ[1] ਦੇਤਿ ਦੁਖ ਭਾਰੀ। ਬਸਤਿ[2] ਬਕਾਲੇ ਗ੍ਰਾਮ ਮਝਾਰੀ ॥ ੪੧ ॥ ਹੇਰਿ ਬੈਰ ਕੋ ਛੋਰਨਿ ਕਰਸੋ। ਅਪਰ ਥਾਨ ਬਸਿਬੇ ਚਿਤ ਧਰਸੋ। ਕਿਸ ਕੋ ਸੁਧਿ ਕਿਸ ਬਲ ਚਲਿ ਜਾਵੈਂ। ਕਹਾਂ ਬਿਰਹਿੰ ਨਿਜ ਗ੍ਰਾਮ ਬਸਾਵੈਂ–॥੪੨॥ ਇੱਤਮਾਦਿਕ ਗਿਣਤੀ ਮਹਿੰ ਦਾਸ। ਗਮਨੇ ਸੰਗ ਸੁ ਰਿਦੇ ਉਦਾਸ। ਸ਼੍ਰੀ ਗੁਰ ਤੇਗਬਹਾਦਰ ਚਲੇ। ਮੱਖਣ ਸੰਗ ਸੁਭਟ ਗਨ ਭਲੇ॥੪੩॥ ਕੁਛ ਮਗ ਉਲੰਘਤਿ ਪਹੁੰਚੇ ਆਇ। ਨਦੀ ਬਿਪਾਸਾ ਚਲਿ ਜਿਸ ਥਾਇੰ ਤਰਨੀ ਪਰ ਚਢਿ ਕੈ ਤਟ ਪਾਰ। ਹੋਰੀ ਚਲਹਿ ਬਿਮਲ ਬਹੁ ਬਾਰਿ[3]॥੪੪॥ ਨੌਕਾ ਨਹੀਂ ਨਿਕਟਿ ਕੋ ਆਈ। ਇਮ ਬਿਲੋਕਿ ਠਾਂਢੇ ਤਿਸ ਥਾਈਂ। ਸਾਥ ਪਾਛਲੋ ਆਵਤਿ ਚਾਲਾ। ਕਰਤਿ ਬਿਲੋਕਨਿ ਖਰੇ ਕ੍ਰਿਪਾਲਾ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਿਤਾਦਸ਼ਿ ਰਾਸੌ 'ਸ਼੍ਰੀ ਗੁਰ ਤੇਗ ਬਹਾਦਰ ਗਮਨ' ਪ੍ਰਸੰਗ ਬਰਨਨੰ ਨਾਮ ਤੀਨਬਿੰਸਤੀ ਅੰਸੂ ॥੨੩॥ ੨੪. [ਸ਼੍ਰੀ ਗੁਰੂ ਗ੍ਰੰਥ ਜੀ ਜਲ ਵਿਚ ਲੱਭੇ]।

ਦੋਹਰਾ ॥ ਠਾਂਢੇ ਤਰੀ ਪ੍ਰਤੀਖਤੇ ਪਿਖਤਿ ਪਾਛਲੋ ਸਾਥ।–ਆਇ ਮਿਲਹਿੰ ਇਕਠੇ ਸਕਲ–ਉਲੰਘਨਿ ਕੋ ਚਹਿੰ ਨਾਥ ॥੧॥ ਚੌਪਈ ॥ ਅਲਪ ਵਸਤੁ ਕੁਛ ਸ਼ਦਨ ਮਝਾਰੀ[4]। ਧੀਰਮੱਲ ਕੋ ਦੀਨਸਿ ਸ਼ਰੀ[5]। ਲਘੁ ਤੁਰੰਗਨਿ ਪਰ ਧਰਿ ਸੋ ਲਯਾਏ। ਸਨੇ ਸਨੇ ਗੁਰ ਢਿਗ ਚਲਿ ਆਏ ॥ ੨ ॥ ਕੇਤਿਕ ਸਿੱਖਨ ਫਕੀਰ ਕਿਤੋਕ। ਮਿਲ ਸੰਗੀ ਭੇ ਜਲਧਿ ਬਿਬੇਕ[6]। ਆਇ ਆਇ ਗੁਰ ਢਿਗ ਹੁਇ ਠਾਢੇ। ਸ਼ਰਧਾਲੂ ਪ੍ਰੇਮੀ ਮਨ ਗਾਢੇ ॥ ੩ ॥ ਇਤਨੇ ਮਹਿੰ ਸਿਖ ਸੋ ਚਲਿ ਆਯੋ। ਗੁਰੂ ਗ੍ਰੰਥ ਜਿਨ ਸੀਸ ਉਠਾਯੋ।ਦੇਖਤਿ ਗੁਰ ਅਰ ਸਿਖ ਤਿਸ ਓਰ। ਬੰਦਨ ਕਰੀ ਸਕਲ ਕਰ ਜੋਰਿ ॥ ੪ ॥ ਤੇਗ ਬਹਾਦਰ ਗੁਰੂ ਬਖਾਨਸੋ। 'ਕੌਨ ਗ੍ਰੰਥ ਸਾਹਿਬ ਇਹ ਆਨਸੋ।ਕਿਤ ਲੈ ਜਾਇ',ਅਹੈ ਕਿਸ ਪਾਸ ? ਬੂਝਹੁ ਇਸ ਕੋ, ਕਰਹੁ ਪ੍ਰਕਾਸ਼[7] ॥ ੫ ॥ ਤਬਿ ਕ੍ਰਿਪਾਲ ਗੁਜਰੀ ਕੋ ਭ੍ਰਾਤ। ਸਰਬ ਸੁਨਾਇ ਭਨਸੋ ਸੁ ਬ੍ਰਿਤਾਂਤ। 'ਸ਼੍ਰੀ ਗੁਰ ਅਰਜਨ

[1]ਖੋਟੇ ਹਨ। [2](ਨਾਵੇਂ ਗੁਰੂ ਜੀ) ਵੱਸਦੇ ਸਨ। [3]ਬੇੜੀ ਤੇ ਚੜ੍ਹਕੇ ਪਾਰ ਹੋਣ ਲਈ ਤਟ (ਤੇ ਖੜੋਕੇ ਬੇੜੀ) ਤੱਕੀ, ਬਹੁਤ ਨਿਰਮਲ ਜਲ ਚੱਲਦਾ (ਨਜ਼ਰ ਪਿਆ)। (ਅ) ਐਉਂ ਭੀ ਅਨ੍ਵੈ ਹੁੰਦਾ ਹੈ:–ਤਟ ਪਰ ਚੜ੍ਹਕੇ ਪਾਰ ਵੱਲ ਤਰਨੀ (ਲਈ) ਹੋਰਿਆ। [4]ਭਾਵ ਥੋੜਾ ਕੁਛ-ਹੀ ਘਰ ਵਿੱਚ ਸੀ। [5](ਆਪ ਦੇ ਦਿੱਤੀ ਸੀ। [6]ਗੁਰੂ ਜੀ ਦੇ ਨਾਲ ਹੋ ਗਏ। [7]ਕਿਥੇ ਲੈ ਜਾ ਰਿਹਾ ਹੈ। [8]ਭਾਵ (ਸਾਨੂੰ) ਦੱਸੋ।

ਪ੍ਰਥਮ ਲਿਖਾਯੋ। ਧੀਰਮੱਲ ਸੋ ਛਲ ਕਰਿ ਪਾਯੋ ॥ ੬ ॥ ਡੇਰਾ ਲੂਟ ਲੀਨਿ ਜਬਿ ਸਾਰੇ। ਤਬਿ ਤੇ ਆਯਹੁ ਸਦਨ ਹਮਾਰੇ। ਮਹਾਂ ਮਹਾਤਮ ਹੈ ਇਸ ਕੋਰਾ। ਜਿਸ ਕੇ ਦਰਸ਼ਨ ਪੁੰਨ ਘਨੇਰਾ ॥ ੭ ॥ ਰਾਵਰਿ ਬਡਨਿ[1] ਬਨਾਯੋ ਏਹੀ। ਇਸ ਢਿਗ ਹੁਇ ਪੂਜਾ ਬਹੁ ਲੇਹੀ। ਇਸ ਕਰਿ ਸਰਬ ਸਿਗਤਾਂ ਆਵੈਂ। ਦਰਸਹਿਂ ਅਨਿਕ ਅਕੋਰ ਚਢ਼ਾਵੈਂ ॥ ੮ ॥ ਯਾਂਤੇ ਆਪ ਨਿਕਟਿ ਅਬਿ ਰਹੈ। ਅਪਰ ਥਾਨ ਕੋ ਉਚਿਤ ਨ ਅਹੈ[2]। ਸੁਨਿ ਸ਼੍ਰੀ ਤੇਗਬਹਾਦਰ ਕਹਯੋ। 'ਹਮਰੇ ਸੰਗ ਕੌਨ ਬਿਧਿ ਰਹਯੋ' ॥ ੯ ॥ ਕਿਨ ਇਹ ਰਾਖਿ ਸਾਥ ਨਿਜ ਆਨਯੋ ? ਫੇਰਨਿ[3] ਕਹਯੋ, ਨਹੀਂ ਸੋ ਮਾਨਯੋ।ਧੀਰਮੱਲ ਕੇ ਨਿਕਟਿ ਕਦੀ ਕੋ[4]। ਅਬਿ ਭੀ ਦੈਬੋ ਬਨਹਿ ਤਿਸੀ ਕੋ ॥ ੧੦ ॥ ਛੀਨ ਲੇਨਿ ਇਹੁ ਉਚਿਤ ਨ ਹਮੈ।ਰਿਦੇ ਬਿਸੂਰਹਿ ਦੁਖ ਸਭਿ ਸਮੈ[5]।ਤਬਹਿ ਕ੍ਰਿਪਾਲ ਸੁਨਾਵਨਿ ਕੀਨਿ। 'ਮੱਖਣ ਅਰੁ ਮਾਤਾ ਨਹਿ ਦੀਨਿ ॥ ੧੧ ॥-ਹੁਤੋ ਪਿਤਾਮੈ ਰਾਵਰਿ ਕੇਰਾ[6]। ਜਿਨਹੁ ਗ੍ਰੰਥ ਜੀ ਕੀਨਿ[7] ਬਡੇਰਾ। ਯਾਂਤੇ ਵਸਤੁ ਆਪ ਕੀ ਅਹੈ। ਜੋ ਗੁਰ ਗਾਦੀ ਪਰ, ਸੋ ਲਹੈ-॥ ੧੨ ॥ ਇਮ ਬਿਚਾਰ ਕਰਿ ਦਿਯੋ ਨ ਮਾਤਾ। ਉਚਿਤ ਬਿਚਾਰ ਲੇਹੁ, ਸੁਖਦਾਤਾ ! ਅਭਿਸ਼ੈ ਦੁਚਲਿਖ ਵਸਤੁ ਅਜਾਇਬ। ਇਹ ਨਹਿ ਦੇਨਿ ਬਨਹਿ, ਗੁਰਸਾਹਿਬ !' ॥ ੧੩ ॥ ਇਤਨੇ ਬਿਖੈ ਨਾਨਕੀ ਆਈ। ਸੁੰਦਰ ਸਦਨ ਪਰ ਸੁਖਦਾਈ। ਗੁਜਰੀ ਸੰਗ ਚਢ਼ੀ ਸ਼ੁਭ ਡੋਰੇ। ਝਾਲਰ ਜ਼ਰੀਦਾਰ ਚਹੁੰ ਓਰੇ ॥ ੧੪ ॥ ਨਿਕਟਿ ਆਇ ਸੁਤ ਕੇ ਬਚ ਸੁਨੇ। ਹਠ ਕਰਿ ਰਹੇ ਹੇਰਿ ਸਿਰ ਧੁਨੇ[8]।-ਸ਼ਤ੍ਰੁ ਕੋ ਹਿਤ ਚਾਹਤਿ ਰਹੈ।ਪ੍ਰਾਨ ਹਾਨਿ ਲਗਿ[9] ਖੋਟੋ ਅਹੈ॥੧੫॥ਕਹੋਂ ਕਹਾਂ ਲੌਂਗਿ ਬਹੁ ਸਮੁਝਾਏ। ਸਰਲ ਸੁਭਾਉ ਨ ਕੁਛ ਲਖਿ ਪਾਏ-। ਸਿੱਖਨਿ ਸੰਗ ਗੁਰੂ ਪੁਨ ਕਹਯੋ। 'ਧੀਰਮੱਲ ਕੋ[10] ਹਮ ਇਹ ਲਹਯੋ॥੧੬॥ਕੋ ਅਬਿ ਗਮਨਹੁ, ਲੈ ਕਰਿ ਜਾਵੋ। ਸੌਂਪੋ ਜਾਇ ਤਿਸੀ ਕੋ ਪਾਹੋ[11]। ਹਮਰੇ ਸੰਗ ਨ ਰਾਖਨਿ ਕਰੋ।ਸ਼੍ਰੀ ਕਰਤਾਰਪੁਰੇ ਲੇ ਧਰੋ' ॥੧੭॥ ਸੁਨਿ ਸਿੱਖਨਿ ਸਭਿ ਜੋਰੇ ਹਾਥ। ਹੋਇ ਨੰਮ੍ਰ ਬੋਲੇ ਗੁਰ ਸਾਥ। 'ਧੀਰਮੱਲ ਤਨ ਮਨ ਤੇ ਖੋਟਾ।ਤਿਸ

---

[1]ਵਡਿਆਂ ਨੇ। [2]ਕਿਸ ਤਰ੍ਹਾਂ ਰਹਿ ਗਿਆ। [3]ਮੋੜਨਾ। [4]ਕਦੇ ਦਾ ਭਾਵ ਬਹੁਤ ਚਿਰ ਦਾ। [5]ਚਿੱਤੋਂ ਦੁਖੀ ਹੋਕੇ ਸਦਾ ਝੁਰਦਾ ਰਹੇਗਾ (ਧੀਰਮੱਲ)। [6]ਆਪ ਦੇ ਪਿਤਾਮਾ ਜੀ ਦਾ। [7]ਰੱਚਿਆ। [8](ਮਾਤਾ ਜੀ ਨੇ) ਸਿਰ ਹਿਲਾਇਆ। [9](ਜੋ ਸ਼ੱਤ੍ਰੂ) ਪ੍ਰਾਣਾਂ ਦੇ ਨਾਸ਼ ਕਰਨ ਤਕ। [10]ਧੀਰਮੱਲ ਦਾ ਇਹ (ਸ੍ਰੀ ਗੁਰੂ ਗ੍ਰੰਥ ਸਾਹਿਬ)। [11]ਪਾਸ।

ਕੇ ਦੇਖਨਿ ਤੇ ਬਹੁ ਤੋਂਫਾ ॥੧੮॥ ਗੁਰ ਨਿੰਦਕ ਬਡ ਪਾਪ ਕਮਾਏ। ਕਹਿ ਕਰਿ ਤੁਮ ਪਰ ਤੁਪਕ ਚਲਾਏ। ਕਰਹਿ ਸਦਾ ਦੁਸ਼ਟਨਿ ਕੀ ਸੰਗਤਿ। ਉੱਤਮ ਜਨ ਜਿਸ ਕੀ ਨਹਿ ਪੰਗਤਿ ॥ ੧੯ ॥ ਹਮ ਤਿਸ ਕੀ ਦਿਸ਼ਿ ਮੁਖ ਨਹਿ ਕਰੈਂ। ਮਿਲਿਬੇ ਕੀ ਬਾਂਛਾ ਨਹਿ ਧਰੈਂ। ਰਾਵਰ ਕੋ ਅਪਰਾਧੀ ਭਾਰੋ। ਹਮ ਬਿਲੋਕਿ ਨਹਿ ਸਕਹਿ ਸਹਾਰੋ[1] ॥ ੨੦ ॥ ਸੁਨਿ ਗੁਰ ਸਭਿ ਸਿੱਖਨਿ ਕੀ ਬਿਨਤੀ। ਮਨ ਮਹਿ ਗਿਨਤਿ ਰਹੇ ਗਨ ਗਨਤੀ।–ਨਹਿੰਨ ਗ੍ਰੰਥ ਸਾਹਿਬ ਹਮ ਰਾਖੈਂ। ਤਿਸ ਢਿਗ ਪਹੁੰਚੈ–ਚਿਤ ਅਭਿਲਾਖੈਂ ॥ ੨੧ ॥ ਮਾਤ ਨਾਨਕੀ ਬਰਜਤਿ ਹੋਰਿ। "ਹੋ ਸੁਤ ਕਸੋਂ ਹਠ ਕਰਹੁ ਬਡੇਰ?ਦੁਰਲਭ ਵਸਤੂ ਅਪਨਿ ਬਡਨਿ ਕੀ। ਬਹੁਰ ਨ ਪ੍ਰਾਪਤਿ ਅਨਿਕ ਜਤਨ ਕੀ[1] ॥੨੨॥ ਨਹਿ ਦੀਜਹਿ ਨਿਜ ਸਾਥ ਰਖੀਜਹਿ। ਨੀਕੇ ਰਿਦੇ ਬਿਚਾਰ ਲਖੀਜਹਿ। ਰਿਪੁ ਕੋ ਕਛੂ ਤਦਾਰਕ[2] ਹੋਇ। ਕਰੀ ਅਵੱਗਸ਼ਾ ਲੇ ਫਲ ਸੋਇ ॥ ੨੩ ॥ ਅਧਿਕ ਸ਼ਰੀਕਾ ਉਰ ਮਹਿ ਧਾਰਹਿ । ਨਹਿ ਬਡਿਆਈ ਤਨਕ ਬਿਚਾਰਹਿ। ਅਹੈ ਭਤੀਜਾ ਬਡ ਅਹੰਕਾਰਿ। ਨਹਿ ਜਿਸ ਕੋ ਕੁਛ ਰਹਸੋ ਬਿਚਾਰ ॥ ੨੪ ॥ ਕਿਸੀ ਰੀਤਿ ਤੇ ਅਦਬ ਨ ਰਾਖਾ। ਕਰਤਿ ਸਦਾ ਮਾਰਨਿ ਅਭਿਲਾਖਾ । ਇਮ ਸਨੇਹੁ ਤਿਸ ਕੋ ਸੰਗ ਧਰਨਾ। ਕਿਮ ਨ ਚਿਤਹੁ ਜਿਮ ਦੁਰਮਤ ਕਰਨਾ[a]"॥੨੫॥ਸੁਨਤਿ ਮਾਤ ਤੇ ਧਰਿ ਮੁਖ ਮੌਨ। ਚਿਤਹਿੰ[3]–ਉਪਾਇ ਕਰਹਿੰ ਅਬਿ ਕੌਨ। ਸਿਖ ਸੇਵਕ ਤਹਿੰ ਜਾਇ ਨ ਕੋਈ। ਲਖਹਿੰ ਮਹਾਂ ਅਪਰਾਧੀ ਸੋਈ ॥੨੬॥ ਕਰਤਾ ਜਾਨਿ ਕੁਕਰਮਨਿ ਕੋਰਾ। ਨਹਿ ਚਾਹਤਿ ਸਿਖ ਦਰਸ਼ਨ ਹੋਰਾ। ਕਰਹਿੰ ਪਰਣ, ਤਿਸ ਮੁਖ ਨਹਿ ਲਾਗਹਿੰ।ਕਿਮ ਪਹੁੰਚਾਏਂ ਗ੍ਰੰਥ ਤਿਸ ਆਗਹਿ[4]–॥੨੭॥ਤਰਨੀ ਕੀ ਪ੍ਰਤੀਖਨਾ ਕਰਤੇ।ਇਸ ਕਾਰਜ ਕੋ ਰਿਦੇ ਬਿਚਰਿਤੇ।ਜਬਿਨੋਂਕਾ ਚਲਿਕਰਿ ਢਿਗ ਆਈ। ਭਏ ਅਰੂਢਨਿ ਤਬਹਿ ਗੁਸਾਈਂ ॥੨੮॥ ਸਮੈਦਨ ਛੋਰੇ ਨਰ ਸਮੁਦਾਏ। ਮੱਖਣ ਆਦਿਕ ਤੁਰਤ ਚਢਾਏ। ਗੁਰੂ ਗ੍ਰੰਥ ਕੋ ਤਰੀ ਮਝਾਰ। ਸ਼ੁਭ ਥਲ ਪਿਖਿ ਕਰਿ ਧਰਸੋ ਸੁਧਾਰਿ ॥ ੨੯ ॥ ਕਰਨਧਾਰ[6] ਤਬਿ ਪ੍ਰੇਰਨਿ ਕਰੀ। ਨੀਰ ਗੰਭੀਰ ਸ਼ੀਘ੍ਰ ਚਲਿ ਤਰੀ। ਪਰਲੇ ਤੀਰ ਗਈ ਤਤਕਾਲਾ। ਉਤਰਿ ਪਰੇ ਸਤਿਗੁਰੂ ਕ੍ਰਿਪਾਲਾ ॥੩੦॥ ਇਕ ਨਰ ਸ਼੍ਰੀ ਕਰਤਾਰਪੁਰੇ ਕੋ

[1]ਕੀਤਿਆਂ ਬੀ। [2]ਰੋਕ; ਦੰਡ।[3]ਜਿਵੇਂ ਓਹ ਖੋਟ ਕਰਦਾ ਹੈ ਤੁਸੀਂ ਚੇਤੇ ਬੀ ਕਿਵੇਂ ਨਹੀਂ ਕਰਦੇ ਹੋ। [4]ਸੋਚਣ ਲਗੇ ਕਿ"""", [5]ਉਸਦੇ ਪਾਸ। [6]ਮਲਾਹ ।

ਉਤਰਜੋ ਗੁਰ ਕੈ ਸੰਗ ਉਰੇ ਕੋ। ਬੂਝਨ ਕੀਨੋ, ਤਾਂਹਿ ਬਖਾਨਾ[1]। 'ਮੈਂ ਤਿਸ ਨਗਰ ਬਿਖੈ ਚਲਿ ਜਾਨਾ' ॥ ੩੧ ॥ ਸਤਿਗੁਰ ਕਹਜੋ 'ਕਾਜ ਹਮ ਕੀਜੈ। ਏਕ ਸੰਦੇਸ ਧੀਰਮਲ ਦੀਜੈ।—ਗੁਰੂ ਗ੍ਰੰਥ ਜੋ ਤੁਮ ਤੇ ਲਿਯੋ। ਸੋ ਦਰਿਆਉ ਬਿਖੈ ਧਰਿ ਦਿਯੋ ॥ ੩੨ ॥ ਆਪ ਜਾਇ ਕਰਿ ਲੇਉ ਨਿਕਾਸ। ਪੁਨ ਸਦੀਵ ਤੁਮ ਰਾਖਹੁ ਪਾਸ*। ਹਮ ਨਹਿ ਕੀਨਸਿ ਅੰਗੀਕਾਰ।ਜਾਇ ਅਗਾਰੀ ਪੰਥ ਮਝਾਰ[2]' ॥੩੩॥ ਹਾਥ ਜੋਰਿ ਤਿਹ ਮਾਨਵ ਮਾਨੀ। 'ਮੈਂ ਪਹੁੰਚਤਿ ਹੀ ਕਰੌਂ ਬਖਾਨੀ'। ਇਮ ਸਮੁਝਾਇ ਗੁਰੁ ਗਤਿ ਦਾਨੀ। ਹੁਤੋ ਗੰਭੀਰ ਬੋਗ ਜਹਿ ਪਾਨੀ*॥੩੪॥ਮੰਜੀ ਕੋ ਸਮੇਤ ਜਲ ਮਾਹਿਕਹਿ ਕਰਿ ਭਲੋ ਰਖਾਯਹੁ ਤਾਂਹਿ। 'ਭਲੇ ਸੰਭਾਲਹੁ ਕੋ ਦਰਿਆਇ ! ਤੁਝ ਤੇ ਲੇਹਿ ਧੀਰਮਲ ਆਇ' ॥ ੩੫ ॥ ਜਲ ਗੰਭੀਰ ਮਹਿ ਜਬਹਿ ਟਿਕਾਏ। ਸਕਲ ਬਿਲੋਕਤਿ ਬਹੁ ਬਿਸਮਾਏ[3]। "ਪ੍ਰਥਮ ਕਹਤਿ ਬਿੱਪ੍ਰੀਤ ਬਿਸਾਲਾ। ਰਿਪੁ ਕੋ ਚਹਤਿ ਭਲੋ ਸਭਿ ਕਾਲਾ[4] ॥੩੬॥ ਵਸਤੁ ਅਮੋਲਕ ਰਖਿਬੇ ਲਾਇਕ। ਦੇ ਸ਼ਰੀਕ ਕੋ ਸਦਨ ਸੁਭਾਇਕ। ਕੋ ਤਹਿ ਗਯੋ ਨ, ਅਬਿ ਕਯਾ ਕਰਜੋ[5]। ਸਲਿਤਾ ਸਹਿਤ ਬੋਗ ਮਹਿ ਧਰਜੋ ॥ ੩੭ ॥ ਜਲ ਮਹਿ ਕਾਗਦ ਭੀਗਹਿ ਜਬੈ। ਬਚਹਿ ਨ,ਸ਼ੀਘ੍ਰ ਜਾਹਿ ਗਰ ਤਬੈ।ਕਿਮ ਅੱਖਰ ਸਾਬਤ ਰਹਿ ਜੈ ਹੈਂ। ਬਿਨਾ ਭੀਤ ਜਿਮ ਚਿੱਤ੍ਰ[6] ਨ ਪੈ ਹੈ' ॥ ੩੮ ॥ ਇੱਤਨਾਦਿਕ ਆਪਸ ਮਹਿ ਕਹੈਂ। ਗੁਰ ਮਹਿਮਾ ਕਹੁ ਭੇਵ ਨ ਲਹੈਂ। ਪੁਨ ਸਤਿਗੁਰ ਚਲਿ ਪਰੇ ਅਗਾਰੀ। ਮੱਖਣ ਆਦਿਕ ਚਲੇ ਪਿਛਾਰੀ ॥ ੩੯ ॥ ਸਿਖ ਸ਼ਰਧਾਲੂ

---

[1](ਗੁਰੂ ਜੀ ਨੇ) ਪੁਛਿਆ ਤੇ ਉਸ (ਸਿੱਖ) ਨੇ ਉਤਰ ਦਿੱਤਾ । [2]ਅਸੀਂ ਰਾਹ ਵਿਚ ਅਗੇ ਜਾ ਰਹੇ ਹਾਂ । (ਅ) (ਇਹ ਸ਼੍ਰੀ ਗੁਰੂ ਗ੍ਰੰਥ ਸਾਹਿਬ) ਅਗੇ ਨੂੰ ਪੰਥ ਵਿਚ ਚਲਾ ਜਾਏਗਾ । [3]ਹੈਰਾਨ ਹੋਕੇ ਕਹਿੰਦੇ ਹਨ ਸਾਰੇ:—[4]ਪਹਿਲੇ ਤਾਂ ਪੁੱਠੀ ਗਲ ਕਹਿੰਦੇ ਸਨ (ਗੁਰੂ ਜੀ) ਕਿ ਦੁਸ਼ਮਨ ਦਾ ਭਲਾ ਸਦਾ ਮੰਗਦ ਸਨ। [5]ਭਾਵ ਧੀਰਮੱਲ ਪਾਸ ਕੋਈ ਲੈਕੇ ਨਹੀਂ ਗਿਆ ਤਾਂ ਦੇਖੋ ਹੁਣ ਕੀ ਕੀਤਾ ਨੇ। [6]ਕੰਧ ਤੋਂ ਬਿਨਾਂ ਜਿਵੇਂ ਮੂਰਤ ਨਹੀਂ ਰਹਿ ਸਕਦੀ।

*ਖਿਮਾ, ਤਿਆਗ, ਵੈਰਾਗ ਤੇ ਬੀਤਰਾਗ ਅਵਸਥਾ ਦਾ ਇਹ ਕਮਾਲ ਹੈ। ਆਪ ਦੇ ਤਿਆਗ ਨੂੰ ਇਕ ਉੱਤਮ ਫਲ ਇਹ ਲੱਗਾ ਕਿ ਅਨੰਦਪੁਰ ਦੇ ਸਾਕੇ ਤੇ ਹੋਰਨਾਂ ਪੰਥਕ ਖੇਦਾਂ ਤੇ ਦੁੱਖਾਂ ਦੇ ਸਮੇਂ ਬੀੜ ਕਰਤਾਰ ਪੁਰੇ ਸ਼ਹੀ ਸਲਾਮਤ ਪਈ ਰਹੀ ਜੋ ਅੱਜ ਤੱਕ ਪ੍ਰਾਪਤ ਹੈ। ਨਹੀਂ ਤਾਂ ਕੀਹ ਜਾਣੀਏ ਅਨੰਦ ਪੁਰ ਦੀਆਂ ਲੁੱਟਾਂ ਤੇ ਹੋਰ ਸਾਕਿਆਂ ਵੇਲੇ ਨੌ ਮਣ ਰਚਨਾ ਦੀ ਤੇ ਦਮਦਮੇ ਦੀ ਬੀੜ ਦੀ ਅਸਲ ਲਿਖਤ ਵਾਂਙੂ ਇਹ ਭੀ ਲੋਪ ਹੋ ਜਾਂਦੀ।

ਤ੍ਰਿਸ਼ਨਿ ਰਹੈਂ। ਗੁਰ ਕੋ ਚਰਿਤ ਭਲੇ ਉਰ ਲਹੈਂ। 'ਜੋ ਕਿਛ ਕਰਹਿ ਸੁ ਅਾਛੀ ਬਨੈ। ਸਤਿਗੁਰ ਮਤਿ ਜਾਨਹਿ ਕੋ ਮਨੈ[1]' ॥ ੪੦ ॥ ਕੋਚਿਤ ਕਹੈਂ 'ਦੁਲਭ ਸ਼ੁਭ ਮਹਾਂ। ਬਹੈ ਨਦੀ, ਪੁਨ ਪ੍ਰਾਪਤਿ ਕਹਾਂ। ਸ਼੍ਰੀ ਗੁਰ ਅਰਜਨ ਹਾਥਨਿ ਕੇਰਾ। ਇਨਹੁ ਕੀਨਿ ਲੋਪ ਸੁ ਇਸ ਬੇਰਾ॥੪੧॥ਅਸ ਵਸਤੂ ਪੁਨ ਹਾਥ ਨ ਆਵੈ। ਕੌਨ ਗੁਰੂ ਸੰਗ ਕਹਿ ਸਮੁਝਾਵੈ। ਕਰਨੋ ਨਿਫਲ ਜਲ ਬਿਖੈ ਟਿਕਾਯੋ। ਕਿਤ ਬਹਿ ਜਾਇ, ਕੌਨ ਲੇ ਪਾਯੋ[2]' ॥ ੪੨ ॥ ਪਿਖਤਿ ਨਾਲਕੀ ਰਿਦਾ ਤਪਾਯੋ। ਨਹਿ ਸੁਤ ਸੋਂ ਪੁਨ ਬਾਕ ਅਲਾਯੋ। ਮਾਰਗ ਚਲੈ ਜਾਹਿ ਅਗੁਵਾਈ। ਸੇਵਕ ਸਿਖ ਫਕੀਰ ਸਮੁਦਾਈ ॥੪੩॥ ਸਤਿਗੁਰ ਕੀ ਕ੍ਰਿਤ ਮੱਖਣ ਦੇਖਿ। ਧਰੀ ਮੌਨ ਬਿਸਮਾਇ ਬਿਸ਼ੇਖ। ਕਹਿ ਨ ਸਕਹਿ ਕੁਛ ਲਖਿ ਸਰਬੱਗ੍ਯ।—ਹਮ ਕਮ ਜਾਨਿ ਸਕਹਿ ਅਲਪੱਗ੍ਯ—॥ ੪੪ ॥

ਇੱਤ ਸ੍ਰੀ ਸ੍ਰਯ ਪ੍ਰਤਾਪ ਸੂਰਯ ਗ੍ਰੰਥੇ ਸਿਖਾਵਲਿ ਅਾਸੇ 'ਸ੍ਰੀ ਗੁੰਥ ਸਾਹਿਬ' ਪ੍ਰਗੰਥ ਅਸਨਤੇ ਨਾਮ ਚਤੁਰ ਬਿੰਸਤੀ ਅੰਸੂ ॥ ੨੭ ॥

੨੫. [ਧੀਰ ਮੱਲ ਨੂੰ ਸੁਨੇਹਾ ਪੁੱਜਾ]।

ਦੋਹਰਾ ॥ ਗਮਨਹਾਰ ਕਰਤਾਰਪੁਰਿ ਸੁਨਿ ਗੁਰ ਕ੍ਰਿਤੀ ਨਿਹਾਰਿ[3]। ਉਰ ਬਿਸਮਸੋ—ਗੁਰ ਕਮ ਕਰਸੋ,ਕਾਗਦ ਨੀਰ ਮਝਾਰ ! ॥ ੧ ॥ ਚੌਪਈ ॥ਬਹੁਰ ਧੀਰਮਲ ਸੰਗ ਉਚਾਰਾ[4]। 'ਜਲ ਤੇ ਲਿਹੁ ਨਿਕਾਸਿ ਬਿਨ ਬਾਰਾ[5]'। ਜੋ ਅਬਿ ਸਾਬਤ ਪ੍ਰਾਪਤਿ ਹਾਥ। ਤੌ ਅਤਿ ਕਰਾਮਾਤ ਕੇ ਸਾਥ[6] ॥ ੨ ॥ ਜੋ ਨਹਿੰ ਨਿਕਸਸੋ, ਕੈ ਗਰ ਗਯੋ[7]। ਦੁਲਭ ਗ੍ਰੰਥ ਤੌ ਬਿਨਸਤਿ ਭਯੋ।ਧੀਰ-ਮੱਲ ਸੋਂ ਠਾਨਸੋ ਹਾਸ। ਜਿਸ ਪ੍ਰਤਿ ਕਹਸੋ ਕਿ 'ਲੇਹੁ ਨਿਕਾਸਿ'—॥ ੩ ॥ ਏਵ ਬਿਚਾਰਤਿ ਮਾਰਗ ਜਾਤੋ। ਕਹਿਬੇ ਕਾਰਨ ਤੇ ਉਤਲਾਤੋ[8]। ਸ੍ਰੋਤਾ ! ਸੁਨਹੁ ਗ੍ਰੰਥ ਕੀ ਕਥਾ। ਪੁਨ ਸਤਿਗੁਰ ਕੀ ਉਚਰੌਂ ਜਥਾ ॥ ੪ ॥ ਸੋ ਨਰ ਪਹੁੰਚਸੋ ਪੁਰਿ ਕਰਤਾਰ। ਅਦਭੁਤ ਗਾਥਾ ਰਿਦੈ ਬਿਚਾਰਿ। ਧੀਰਮੱਲ ਕੋ ਸਦਨ ਸਿਧਾਯੋ। ਗੁਰੂ ਜਾਨਿ ਤਿਹ ਸੀਸ ਨਿਵਾਯੋ ॥੫॥ ਹਾਥ ਜੋਰਿ ਸਭਿ ਕਥਾ ਉਚਾਰੀ। 'ਮੈਂ ਆਵਤਿ ਇਤ, ਜਥਾ ਨਿਹਾਰੀ[9]। ਸਤਿਗੁਰ ਤੇਗ਼ ਬਹਾਦਰ ਧੀਰ। ਦੇਖੇ ਨਦੀ ਬਿਪਾਸਾ ਤੀਰ ॥ ੬ ॥ ਕਹੈਂ ਸਿੱਖ ਸੋਂ—ਗ੍ਰੰਥ

---

[1]ਸਤਿਗੁਰਾਂ ਦੇ ਮਤਿ ਨੂੰ ਕੌਣ ਮਨ ਵਿਚ ਜਾਣ ਸਕਦਾ ਹੈ। [2]ਕੌਣ ਪਾ ਸਕੇਗਾ। [3]ਕਰਤਾਰ ਪੁਰਿ ਨੂੰ ਜਾਣ ਵਾਲੇ ਨੇ ਗੁਰੂ ਜੀ ਤੋਂ (ਸੁਨੇਹਾ) ਸੁਣ (ਗੁਰੂ ਜੀ ਦੀ) ਕ੍ਰਿਤ ਵੇਖਕੇ। [4]ਭਾਵ ਸੁਨੇਹਾ ਦਿੱਤਾ ਕਿ। [5]ਡੇਰ ਤੋਂ ਬਿਨਾ। [6]ਜੇ ਹੁਣ ਸਾਬਤ ਰਹੇ ਤੇ ਲੱਭ ਪਵੇ ਤਾਂ (ਗੁਰੂ ਜੀ) ਭਾਰੇ ਕਰਾਮਾਤ ਵਾਲੇ ਹਨ। [7]ਗਲ ਗਿਆ। [8](ਧੀਰਮਲ ਨੂੰ) (ਛੇਤੀ) ਕਹਿਣ ਦੇ ਕਾਰਨ ਕਾਹਲੀ ਕਰਦਾ ਹੈ। [9]ਸਿਵੇਂ ਦੇਖਿਆ।

ਲਿਜਾਵਹੁ। ਸ਼੍ਰੀ ਕਰਤਾਰ ਪੁਰੇ ਪਹੁੰਚਾਵਹੁ–। ਇਤਿ ਆਵਨਿ ਕੋ ਕਿਨਹੂੰ ਨ ਮਾਨੀ।ਤਬਿ ਧਰਿ ਦੀਨਿ ਗ੍ਰੰਥ ਬਿਚ ਪਾਨੀ ॥੭।ਸੋ ਸੰਗ ਕਹਜੋ–ਤਹਾਂ ਤੁੰ ਜਾਤਿ।ਤਿਨ ਸੋਂ ਕਹਿ ਦੀਜੈ ਇਹ ਬਾਤ।ਸੋਂਪਜੋ ਗ੍ਰੰਥ ਬੀਚ ਦਰੀਆਉ। ਆਉ ਨਿਕਾਸਿ, ਪਾਸ ਲੈ ਜਾਉ–॥ ੮ ॥ ਮੈਂ ਗੁਰ ਤੇ ਸੁਨਿ ਦੇਖਤਿ ਭਯੋ। ਮੰਜੀ ਸਹਿਤ ਤਹਾਂ ਧਰਿ ਦਯੋ। ਚਲਿ ਤੂਰਨ ਹੀ ਮਾਰਗ ਆਯੋ। ਤੁਮਰੇ ਹਿਤ ਇਹ ਆਨਿ ਸੁਨਾਯੋ' ॥ ੯ ॥ ਬਿਨਾ ਗ੍ਰੰਥ ਝੂਰਤਿ ਮਲ ਧੀਰ[1]। ਚਿਤ ਮਹਿੰ ਪੀਰ ਗਹੀਰ ਅਧੀਰ। ਸੁਨਤਿ ਬਾਤ ਕੋ ਹਰਖ ਉਪਾਯਹੁ। ਜਾਨਜੋ ਰਿਦੈ, ਮੋਹਿ ਢਿਗ ਆਯੋ॥੧੦॥ਬੂਝਨਿ ਲਗਜੋ[2]ਨੀਰ ਮਹਿ ਕੈਸੇ?। ਰਹਹਿ ਸਬੂਤ ਸੂ ਪੂਰਬ ਜੈਸੇ। ਕਾਗਤ ਭੀਗ ਜਾਹਿ ਗਰ*ਸੋਈ। ਲੈਹਿ ਨਿਕਾਸਿ ਕਾਜ ਕਜ਼ਾ ਹੋਈ[3]' ॥ ੧੧ ॥ ਸੁਨਿ ਮਸੰਦ ਬੋਲਜੋ ਮਤਿ ਖੋਟਾ। 'ਇਹ ਕਜ਼ਾ ਕਰਜੋ ਨ ਕਿਨਹੂੰ ਹੋਟਾ'? ਬਡੇ ਗੁਰੂਨਿ ਕੀ ਹਾਥਿ ਨਿਸ਼ਾਨੀ। ਮਹਾਂ ਮਹਾਤਮਵਾਨ ਸਮਾਨੀ[4]॥੧੨॥ ਗੁਰ ਸੰਗਤਿ ਜਿਹ ਦੇਖਨਿ ਚਹੈਂ। ਦਰਸ਼ਨ ਕਰੈਂ ਪਾਪ ਬਡ ਦਹੈਂ। ਹਮ ਤੇ ਅਰੁ ਆਪਨਿ ਤੇ ਖੋਯੋਂ[5]। ਇਸ ਮਹਿ ਕੌਨ ਭਲੋ ਨਿਜ ਜੋਯੋ ॥ ੧੩ ॥ ਪੁਨ ਤੁਮ ਸੰਗ ਹਾਸ ਕਰਿ ਭੇਜਾ– ਸਲਿਤਾ ਤੇ ਨਿਕਾਸਿ ਕਰਿ ਲੇਜਾ–।ਬਡੋ ਕਾਜ ਤਿਨ ਦੀਨਿ ਬਿਗਾਰੀ। ਅਬਿ ਕੈਸੇ ਕੋ ਸਕਹਿ ਸੁਧਾਰੀ[6] ॥੧੪॥ ਧੀਰਮੱਲ ਚਿਤਵਨਿ ਚਿਤਵੰਤਾ। ਬੋਲਜੋ ਸਭਿ ਮਹਿ ਗੁਰੂ ਬ੍ਰਿਤੰਤਾ। 'ਆਛੋ ਹੀ ਤੈਂ ਕੀਨਿ ਉਚਾਰ। ਤਉ ਦੇਖੀਏ ਰਿਦੈ ਬਿਚਾਰਿ ॥ ੧੫ ॥ ਲਘੁ ਬਯ ਤੇ ਸ਼੍ਰੀ ਤੇਗ ਬਹਾਦਰ। ਬਡੋ ਗੁਰੂ ਭੀ ਠਾਨਤਿ ਆਦਰ। ਭੂਲ ਨ ਕਬਿਹੂੰ ਕੂਰ ਬਖਾਨਾ। ਰਹਜੋ ਸਦਾ ਮਨ ਸਦ ਗੁਨ ਸਾਨਾ[7]॥੧੬॥ਅਬਿ ਭੀ ਪਿਖਹੁ ਬਕਾਲੇ ਮਾਂਹਿ। ਹਮ ਕੈਸੇ ਕੀਨੀ ਸੰਗ ਤਾਂਹਿ । ਸੀਲ ਸਾਧਿ ਤਿਨ ਕੁਛ ਨ ਬਿਚਾਰਾ। ਹਮ ਪਰ ਪੁਨ ਕੀਨਸਿ ਉਪਕਾਰਾ ॥ ੧੭ ॥ ਲੁਟੀ ਵਸਤੁ ਭੇਜੀ ਤਤਕਾਲਾ। ਨਿਜ ਪੂਜਾ ਸੰਗ ਦੀਨਿ ਬਿਸਾਲਾ। ਇਮ ਕਿਸ ਤੇ ਬਨਿ ਆਵਹਿ ਕਾਰ। ਯਾਂਤੇ ਲਖੀਯਤਿ ਸਾਧੁ ਉਦਾਰ ॥ ੧੮ ॥ ਭੋਰਾ ਬਹੁ ਸੁਭਾਵ ਜਿਨ ਕੋਰਾ।

---

[1]ਘੋਰ ਮੱਲ। [2]ਭਿੱਜ ਕੇ ਗਲ ਜਾਣਗੇ। [3]ਜੇ ਕੱਢ ਵੀ ਲਈਏ ਤਾਂ ਸਾਡੇ ਕਿਸ ਕੰਮ। [4](ਗੁਰੂ ਤੇਗ ਬਹਾਦਰ ਜੀ ਨੇ) ਇਹ ਕੀ ਕੀਤਾ, ਕੀ ਕਿਸੇ ਨੇ ਰੋਕਿਆ ਨਾ ?। [5]ਸਤਿਕਾਰ ਸਹਿਤ ਮਹਾਂ ਮਹਾਤਮ ਵਾਲੀ। [6]ਆਪਣੇ ਕੋਲੋਂ (ਬੀ) ਰੁਆ ਦਿੱਤਾ। [7]ਸੰਖੇਪ ਗੁਣਾਂ ਦੇ ਸੰਯੁਕਤ।

*ਪਾ:–ਡੁਰ।

ਤਿਨ ਕੋ ਬਚ ਨਿਸ਼ਚਾ ਹੁਇ[1] ਮੋਰਾ।ਹਾਸ ਕਰਨਿ ਸੋਂ ਕਸੋਂਹੂੰ ਨ ਜਾਨਹਿ। ਪੁਨ ਹਮ ਸੋਂ ਕਿਮ ਕੂਰ ਬਖਾਨਹਿ ॥ ੧੯ ॥ ਜੋ ਅਬਿ ਕਰੀਅਹਿ ਭਲੋ ਬਿਚਾਰਾਹਮ ਤੇ ਹੀ ਸਭਿ ਭਯੋ ਬਿਗਾਰਾਤਊ ਛਿਮਾ ਧਾਰਨਿ ਉਰ ਕੀਨਿ। ਇਤੋ ਪਦਾਰਥ ਪਠਿ ਜੋ ਦੀਨਿ ॥ ੨੦ ॥ ਚਲਹੁ ਨਦੀ ਕੋ ਅਬਹਿ ਨਿਹਾਰਹਿ। ਗ੍ਰੰਥ ਨਿਕਾਸਹਿ ਬਹੁਰ ਸੰਭਾਰਹਿ। ਸ਼੍ਰੀ ਨਾਨਕ ਆਦਿਕ ਗੁਰ ਸਾਰੇ। ਕੀਨਿ ਮਨਾਵਨਿ ਮੈਂ ਬਹੁ ਵਾਰੇ ॥ ੨੧ ॥ ਕਰਨਿ ਤਿਹਾਵਲ ਮਾਨਜੋ ਘਨੋ। ਭਏ ਸਹਾਇ ਆਇ, ਮਨ ਗਿਨੋਂ।ਦੁਰਲਭ ਉੱਦਮ ਗ੍ਰੰਥ ਪਦਾਰਥ। ਜੋ ਕਰਿ ਲਹੈਂ, ਭਏ ਸਭਿ ਸ੍ਵਾਰਥ॥੨੨॥ ਮੋਹਿ ਬੰਸ ਮਹਿੰ ਰਹੈ ਬਡ਼ਾਈ। ਚਢਹਿਂ ਅਕੋਰਨ ਕੋ ਸਮੁਦਾਈ। ਤਿਸ ਹੀ ਸੰਗ ਸੁ ਗੁਰਤਾ ਗਾਦੀ। ਬਨਹਿ ਅਬਾਦੀ, ਝੂਰਹਿਂ ਬਾਦੀ[2] ॥ ੨੩ ॥ ਜਥਾ ਰੰਕ ਸੁਰਤਰੁ ਕੋ ਪਾਵਹਿ। ਮੋਕਹੁ ਅਸ ਅਨੰਦ ਉਪਜਾਵਹਿ। ਚਲਿਬੇ ਕੀ ਤਯਾਰੀ ਕਰਿ ਲੀਜਹਿ। ਇਸ ਮਹਿ ਸੰਸੈ ਨੈਕ ਨ ਕੀਜਹਿ' ॥ ੨੪॥ ਸੁਨਿ ਮਸੰਦ ਸ਼ੀਂਹੋਂ ਬਚ ਕਹਜੋ। 'ਬਾਤਨਿ ਤੇ ਅਨੰਦ ਕਿਮ ਲਹਜੋ।ਤੇਰੋ ਹੈ ਸ਼ਰੀਕ ਸੋ ਭਾਰਾ। ਸ਼ੁਭ ਗੁਨਵੰਤਾ ਜਿਸਹਿ ਬਿਚਾਰਾ ॥ ੨੫ ॥ ਹਾਸੀ ਕਰੀ ਤੋਹਿ ਸੰਗ ਐਸੇ। ਜਗ ਮਹਿ ਹੋਰਾ ਹੁਇ ਹੈਂ ਜੈਸੇ। ਖੋਜਹਿਂ ਜਬਿਹੂੰ ਜਾਇ ਬਿਪਾਸਾ। ਸੁਨਿ ਪਿਖਿ ਕਰਹਿਂ ਸਕਲ ਨਰ ਹਾਸਾ ॥੨੬॥ ਬਿਨਾ ਅਕਲ ਤੇ ਜਾਨਹਿਂ ਤੋਹੀ। ਨਦੀ ਸਥੋਗ[3] ਬਿਖੈ ਕਜਾ ਹੋਹੀ। ਬਹਜੋ ਹੋਇ ਗੋ ਜਲ ਕੋ ਜ਼ੋਰ। ਕੋਤਿਕ ਥਾਨ ਕਰਹਿਂਗੇ ਟੋਰ[4]? ॥੨੭॥ ਕਿਮ ਪ੍ਰਾਪਤ ਹੈ, ਰਿਦੈ ਬਿਚਾਰੋ। ਦਬਜੋ ਹੋਹਿ ਸਿਕਤਾ ਪਰ ਭਾਰੋ[5]।ਜੇ ਕਦਾਂਚ ਕਰਿ ਆਵਹਿ ਹਾਥ। ਕਾਗਦ ਗਰ ਹੋਹਿ ਜਲ ਸਾਥ ॥ ੨੮ ॥ ਉਜਰ[6] ਆਪਨੋ ਕਸੋਂ ਤੂੰ ਖੋਵਹਿ। ਨਹਿ ਸ਼ਰੀਕ ਕੋ ਆਸ਼ੈ ਜੋਵਹਿ। ਪ੍ਰਥਮ ਪਦਾਰਥ ਜੋ ਸਭਿ ਮੋਰੇ। ਕਿਮ ਦੀਨੇ, ਸੋ ਲਖਜੋ ਨ ਥੋਰੇ[7]* ॥ ੨੯ ॥ ਮਹਿਮਾ ਸੰਗਤਿ ਬਿਖੈ ਬਧਾਵਨਿ। ਅਪਨੇ ਗੁਨ ਗਨ ਕਰਤਿ ਦਿਖਾਵਨਿ। ਜਿਸ ਕੋ ਲੋਕ ਬਿਲੋਕਿ ਬਿਸਾਲੋ। ਅਰਪਹਿਂ ਆਨਿ ਪਦਾਰਥ ਜਾਲੋ ॥ ੩੦ ॥ ਆਸ਼ੈ ਗੂਢ ਲਖਜੋ ਤੁਮ ਨਾਂਹੀ। ਨਿਸ਼ਚੈ ਕਰਹੁ ਸ਼ਤ੍ਰੂ ਬਚ ਮਾਂਹੀ†'। ਇੱਤਯਾਦਿਕ ਬਹੁ ਕਹਜੋ ਮਸੰਦ।

---

[1]ਭਰੋਸਾ ਹੈ। [2]ਵਿਰੋਧੀ, ਬਗਜ਼ਾਲੂ। [3]ਵਗਦੀ ਨਦੀ। [4]ਕਿਤਨੇ ਕੁ ਥਾਂ ਵਿਚ ਭਾਲ ਕਰੋਗੇ? [5]ਰੇਤ ਦਾ ਉੱਪਰ ਭਾਰ। [6]ਤਾਕਤ। [ਸੰਸ:, ਓਜਸ]। [7]ਸੋ ਤੂੰ ਥੋੜਾ ਭੀ ਨਹੀਂ ਜਾਣ ਸਕਿਆ।

*ਪਾ:—ਜੋਰੇ। †ਦੇਖੋ ਕੁਮੰਤ੍ਰੀਆਂ ਦੀ ਕੁਸੰਗਤ ਕਿੱਥੇ ਤੱਕ ਮਤਿ ਮਾਰਨ ਦੇ ਉਪਦੇਸ਼ ਦੇਂਦੀ ਹੈ। ਵਡੇ ਪੁਰਖਾਂ ਨੂੰ ਝੂਠੇ ਕੁਸ਼ਾਮਤੀਆਂ ਤੋਂ ਸਦਾ ਬਚਣਾ ਚਾਹੀਏ।

ਜੋ ਗੁਰ ਨਿੰਦਕ ਹੁਤੋ ਬਿਲੰਦ ॥ ੩੧॥ ਰਾਖਨੋ ਰੋਕਿ ਚਢਨਿ ਨਹਿ ਦਯੋ। ਸੋ ਦਿਨ ਇਮ ਬਿਤੀਤ ਕਰਿ ਗਯੋ[1]। ਗੁਰ ਸੋਂ ਧੀਰਮੱਲ ਕਰਿ ਬਿਨਤੀ। ਸਗਰੀ ਨਿਸ ਮਨ ਮਹਿੰ ਗਿਨ ਗਿਨਤੀ ॥ ੩੨ ॥ ਉਤਰਹਿ ਚਢਹਿ ਗਟੀ[2] ਬਹੁ ਬਾਰੀ। ਭਈ ਪ੍ਰਾਤਿ ਚਵਿਥੇ ਕਹੁ ਤਮਾਰੀ। ਗੁਰੂ ਥਾਕ ਪਰ ਨਿਸ਼ਚਾ ਧਰੈ।–ਕੂਰ ਨ ਕਹੈਂ ਸਦਾ ਸਚ ਰਰੈਂ–॥੩੩॥ਸ਼ੀਹਾਂ ਦੁਸ਼ਟ ਮਸੰਦ ਹਟਾਵੈ। ਗੁਰ ਮਹਿੰ ਔਗੁਨ ਕਲਪਿ[3] ਸੁਨਾਵੈ। ਪੁਨ ਮਿਟ ਰਹਹਿ[4] ਸੰਦੇਹ ਉਪਾਇ। ਚਿਤ ਮਹਿ ਨਹਿੰ ਇਸਿਥਿਰਤਾ[5] ਪਾਇ ॥ ੩੪ ॥ ਆਠਹੁ ਜਾਮ ਸਚਿੰਤ ਬਿਤਾਵੈ। ਚਢਨਿ ਲਗੈ ਤਬਿ ਦੁਸ਼ਟ ਹਟਾਵੈ। ਕਿਤਿਕ ਦਿਵਸ ਬੀਤੇ ਇਸ ਭ੍ਰਾਂਤੀ। ਮਿਲਿ ਮਿਲਿ ਕਰਹਿ ਅਨਿਕ ਬਿਧਿ ਬਾਤੀ ॥ ੩੫ ॥ ਕਹੋਂ ਕਹਾਂ ਲਗਿ ਸਕਲ ਬ੍ਰਿਤੰਤ। ਚਿਤ ਮਹਿ ਅਤਿ ਚਿੰਤਾ ਚਿਤਵੈਤਿ। ਗੁਰ ਪਰ ਕਰਹਿ ਜਬਹਿ ਵਿੱਸ਼੍ਵਾਸ਼। ਦੁਸ਼ਟ ਮਸੰਦ ਸੁ ਦੇਤਿ ਬਿਨਾਸਿ ॥੩੬॥ ਗੁਰ ਜਸੁ ਸ਼੍ਰਾਂਤੀ ਬ੍ਰੂੰਦ ਸਮਾਨ।ਸਿਖ ਮਨ ਸੁਕਤਾ[6] ਪਰਹਿ ਜਿ ਆਨ। ਮੁਕਤਾ ਅਨੰਦ ਅਮੋਲਕ ਹੋਇ। ਦਾਰਿਦ ਚਿੰਤਾ ਸਭਿ ਦੇ ਖੋਇ ॥ ੩੭ ॥ ਦੁਸ਼ਟ ਸਰਪ ਕੇ ਅੰਤਰ ਪਰੈਂ। ਨਿੰਦਾ ਬਿਖ ਕੋ ਤਤਛਿਨ ਕਰੈ। ਬੁਰਾ ਕਰਹਿ ਲੋਕਨਿ ਡਸ ਜਾਇ। ਗੁਰ ਨਿਸ਼ਚਾ ਕਹਿ ਦੇਤਿ ਭੁਲਾਇ ॥ ੩੮ ॥ ਖੋਟੀ ਸੰਗਤਿ ਰੰਗਤਿ ਹੋਇ। ਕਹਹੁ ਕੌਨ ਬਿਗਰਨੋ ਨਹਿ ਜੋਇ। ਪ੍ਰਥਮ ਧੀਰਮਲ ਦੋਸ਼ੀ ਆਪ। ਦੁਖਹਿ ਬਿਲੋਕਹਿ ਗੁਰੂ ਪ੍ਰਤਾਪ ॥ ੩੯ ॥ ਗੁਨ ਗਨ ਪਿਖਿ ਉਪਜਹਿ ਬਿੱਸ਼੍ਵਾਸ। ਦੁਸ਼ਟ ਮਸੰਦ ਸੁ ਦੇਤਿ ਬਿਨਾਸ਼। ਇਮ ਕੇਤਿਕ ਦਿਨ ਜਬਹਿ ਬਿਤਾਏ। ਧੀਰਮੱਲ ਬਹੁ ਚਿੰਤ ਉਪਾਏ ॥ ੪੦ ॥ ਹਠ ਕੈ ਧਾਰਿ ਚਢਨਿ ਪੁਨ ਚਾਹਾ।–ਖੰਜੋਂ ਏਕ ਬਾਰਿ ਜਲ ਮਾਂਹਾ। ਮਹਾਂ ਪੁਰਖ ਸ਼੍ਰੀ ਤੇਗ ਬਹਾਦਰ। ਬਚਨ ਸਾਚ ਜਿਨ, ਮਾਨਨੋ ਸ਼ਾਦਰ–॥ ੪੧ ॥ ਅਨਿਕ ਜੁਕਤਿ ਕਹਿ ਦੁਸ਼ਟ ਸੁਨਾਵੈ। 'ਕਜੋਂ ਹੋਰਾ ਹੁਇ?' ਚਢਤਿ ਹਟਾਵੈ। ਕਹਜੋਂ[7] ਕਿ 'ਏਕ ਬਾਰਿ ਮੈਂ ਜਾਊਂ। ਗੁਰ ਬਚ ਮਾਚ ਗ੍ਰਿਥ ਮੈਂ ਪਾਊਂ' ॥ ੪੨ ॥ ਇਤਿ ਸ਼੍ਰੀ ਸ਼ੁਭ ਪ੍ਰਤਾਪ ਸੂਰਜ ਗ੍ਰੰਥੇ ਤਿਜਾਰਥਿ ਰਾਸੇ 'ਧੀਰਮੱਲ' ਪ੍ਰੀਛ ਸ਼ਰਣਤ ਗਯ ਪੈਂਤੀਸਮੋ ਅੰਸੂ ॥ ੩੫ ॥

੨੬. [ਧੀਰ ਮੱਲ ਨੂੰ ਬੀੜ ਦਾ ਮਿਲਨਾ]।

ਦੋਹਰਾ ॥ ਉਠਿ ਪ੍ਰਭਾਤਿ ਕੋ ਤਮਾਰ ਭਾ ਕਰਿ ਕੈ ਸੋਚ ਸ਼ਨਾਨ। ਕੇਵਟ ਬ੍ਰਿੰਦ

[1]ਬਿਤੀਤ ਹੋ ਗਿਆ।[2]ਗਿਣਤੀਆਂ।[3]ਮਿਥਕੇ ਯਾ ਬੱਪਕੇ।[4]ਹਟ ਰਹੇ।[5]ਟਿਕਾਉ।[6]ਸਿੱਪੀ ਵਿਚ।
[7](ਜੋ ਉਹ ਸ਼੍ਰਾਂਤੀ ਬ੍ਰੂੰਦ) ਪਵੇ।[8](ਧੀਰ ਮੱਲ ਨੇ) ਕਿਹਾ।

ਖੁਲਾਇ ਕਰਿ ਦੇਨਿ ਦਰਬ ਬਹੁ ਮਾਨਿ[1] ॥ ੧ ॥ ਚੌਪਈ ॥ ਅਪਰ ਨੀਰ ਮਹਿ ਡਰਨੋ ਹਾਰੇ। ਸੁਨਿ ਸੁਨਿ ਗੁਨਿ ਤਿਨ ਲੀਨਿ ਹਕਾਰੇ। ਜਾਰ[2] ਬ੍ਰਿੰਦ ਕੋ ਲਯੋ ਮੰਗਾਇ। ਸਭਿ ਬਿਧਿ ਤੇ ਤਯਾਰੀ ਕਰਿਵਾਇ ॥ ੨ ॥ ਜ਼ੀਨ ਪਰਨੋ ਸੁੰਦਰ ਹਯ ਆਯੋ। ਗੁਰ ਗਨ ਕੋ[3] ਮਨ ਬਿਖੈ ਮਨਾਯੋ ਨਿ ਸੀਜ਼ ਬਰਿ ਖੰਦਨ ਧਾਰੀ। 'ਇਹੀ ਕਾਮਨਾ ਪੂਰਹੁ ਹਮਾਰੀ ॥ ੩ ॥ ਪੰਚਾਮ੍ਰਿਤ ਬਹੁ ਆਨਿ ਕਰਾਵੋਂ। ਜੋ ਕਰਿ ਗ੍ਰੰਥ ਜਾਇ ਮੈਂ ਪਾਵੋਂ'। ਇਮ ਮਨੌਤ ਕੋ ਮਾਨਿ ਘਨੇਰੀ। ਹਯ ਪਰ ਚਢਨੋ ਸੋਨ ਸ਼ੁਭ ਹੋਰੀ ॥ ੪ ॥ ਹਰਖਨੋ ਲਖਯੋ— ਕਾਜ ਹੁਇ ਮੋਰੋ। ਜਿਸ ਤੇ ਔਰ ਨ ਭਲੋ ਬਡੇਰੋ—। ਗਮਨਨੋ ਮਾਰਗ ਲੈ ਨਰ ਬ੍ਰਿੰਦ। ਸੰਗ ਬਿਬਸ ਹੁਇ ਚਲਨੋ ਮਸੰਦ ॥ ੫ ॥ ਤਿਸ ਨਰ ਕੋ ਲੈ ਸੰਗਿ ਕਰਨੋ ਹੈ। ਆਨਿ ਬਿਪਾਸਾ ਕੂਲ[4] ਖਰਨੋ ਹੈ। ਜਹਿ ਤਿਨ ਥਾਨ ਬਤਾਵਨਿ ਕੀਨਾ। ਦੇਖਿ ਤਹਾਂ ਡੇਰਾ ਕਰਿ ਦੀਨਾ ॥ ੬ ॥ ਤੰਬੂ ਅਰੁ ਕਨਾਤ ਲਗਵਾਏ। ਤਰਨਹਾਰ[5] ਨਰ ਚਲਿ ਕਰਿ ਆਏ। ਸਭਿ ਕੋ ਦੀਨਸਿ ਅਧਿਕ ਦਿਲਾਸਾ। 'ਕਰਹੁ ਕਾਜ ਪੂਰਵਹੁ ਮਮ ਆਸਾ ॥ ੭ ॥ ਧਨ ਗਨ ਦੈਹੌਂ ਰੋਜ਼ਮ ਚੌਗ।ਜਥਿਹੂੰ ਗ੍ਰੰਥ ਲਯਾਇਹੌ ਤੀਰ'। ਸੁਨਿ ਕਰਿ ਬਰੇ ਬੀਚ ਬਹੁ ਪਾਨੀ। ਪਾਏ ਜਾਰ ਬਿਥਾਰਿ[6] ਮਹਾਨੀ ॥ ੮ ॥ ਖੋਜਨਿ ਲਗੇ ਫਿਰਹਿਂ ਜਲ ਮਾਂਹੀ। ਕੋਵਟ ਬ੍ਰਿੰਦ ਪਾਇਂ ਸੋ ਨਾਂਹੀ। ਖੋਜਹਿਂ ਕਰ ਸੋਂ, ਟੁਭਕੀ ਮਾਰਹਿਂ। ਇਤ ਉਤ ਬਿਚਰਹਿਂ,ਜਾਰ[7] ਪਸਾਰਹਿਂ ॥ ੯ ॥ ਫਿਰਹਿਂ ਮੱਧ ਅਰੁ ਦੋਨਹੁ ਛੀਰ। ਜਹਿ ਥੋਰੋ ਅਰੁ ਦੀਰਘ ਨੀਰ। ਅਨਿਕ ਬਿਧਿਨਿ ਕੋ ਜਤਨ ਰਚੰਤੇ। ਜਲ ਮੈਂ ਲੈ ਹੁਇ[8] ਕਿਤਿਕ ਫਿਰੰਤੇ ॥ ੧੦ ॥ ਸ਼੍ਰੀ ਨਾਨਕ ਕੋ ਕਿਤਿਕ ਮਨਾਵੈਂ। 'ਕਰਹੁ ਕ੍ਰਿਪਾ ਜਿਮ ਗ੍ਰੰਥ ਸੁ ਪਾਵੈਂ'। ਕੇਤਿਕ ਜਤਨ ਬਤਾਵਹਿਂ ਖਰੇ। ਕੇਤਿਕ ਬੁਧਿ ਕਰ,ਬਲ[9] ਤੇ ਕਰੇ ॥ ੧੧ ॥ ਧੀਰ ਮੱਲ ਬਹੁ ਦੇਤਿ ਦਿਲਾਸਾ। 'ਸ਼੍ਰੀ ਸਤਿਗੁਰ ਪੂਰਵਹਿਂਗੇ ਆਸਾ। ਮੰਜੀ ਸਹਿਬ ਗ੍ਰੰਥ ਜੀ ਪਾਵਹਿਂ[10]ਇਮ ਨਿਸ਼ਚਾ ਮੇਰੇ ਮਨ ਆਵਹਿ ॥ ੧੨ ॥ ਅਚਹੁ ਤਿਹਾਵਲ ਸਭਿ ਤ੍ਰਿਪਤਾਇ। ਕਰੈਂ ਹਮੇਸ਼ ਕਿਤਿਕ ਦਿਨ ਜਾਇ'। ਜਜੋਂ ਜਜੋਂ ਭਨੈ ਧੀਰਮਲ ਤਿਨ ਕੋ। ਤਜੋਂ ਤਜੋਂ ਜਤਨ ਕਰਹਿਂ ਤਨ ਮਨ ਕੋ ॥ ੧੩ ॥ ਇਕ ਦਿਨ ਬੀਤਿ ਦੁਤਿਯ ਦਿਨ ਬੀਤਾ। ਚਿੰਤਾ ਚੌਤ ਸਭਿਨਿ ਕੇ

---

[1]ਵਡਾ ਧਨ ਦੇਣਾ ਮੰਨ ਲੈ। [2]ਜਾਲ। [3]ਸਾਰੇ ਸਤਿਗੁਰਾਂ ਨੂੰ। [4]ਕੰਢੇ। [5]ਤਾਰਨ ਵਾਲੇ। [6]ਚੋਂਚ ਮਾਰਕੇ। [7]ਜਾਲ। [8]ਟੁੱਭੀਆਂ ਮਾਰ ਕੇ। [9]ਪਾਵਾਂਗੇ।

ਚੀਤਾ। ਕਹੁ ਜਿ ਨਰ[1], ਬੁਲਵਾਯੋ ਪਾਹੀ। 'ਧਰਤਿ ਰਿੰਧ ਤੈ ਪਿਖਯੋ ਕਿ ਨਾਹੀ ?॥ ੧੪॥ ਕੌਨ ਸਥਾਨ ਟਿਕਾਵਤਿ ਲਹਯੋ ?। ਛਨੋ ਸਥਿਰ ਕੈ ਆਗੈ ਬਹਯੋ'। ਸੁਨਿ ਕੈ ਪੁਨਹਿ ਬਤਾਵਨਿ ਕੀਏ। 'ਇਸ ਥਲ ਥਰਮੋ ਸਿੱਖ ਸਿਰ ਲੀਏ॥ ੧੫॥ ਮੁਝ ਦੇਖਤਿ ਹੀ ਤਥਹਿ ਉਤਾਰਾ। ਇਹਾ ਇਕਾਯਹੁ ਨੀਰ ਮਝਾਰਾ। ਸ਼੍ਰੀ ਗੁਰ ਤੇਗ ਬਹਾਦਰ ਫੇਰ। ਨੀਕੈ ਧਰਯੋ ਬਿਲੋਚਨ ਹੇਰਿ॥ ੧੬॥ ਨਮੋ ਠਾਨਿ ਕਰਿ ਗਮਨੇ ਆਗੇ। ਸਰਬ ਲੋਕ ਤਿਨ ਕੈ ਸੰਗ ਲਾਗੇ। ਇਹ ਠਾਂ ਜਥਿ ਨਰ ਕੋਇ ਨ ਖਲਯੋ। ਮੈਂ ਤੁਮਰੀ ਦਿਸ਼ਿ ਮਾਰਗ ਚਲਯੋ॥੧੭॥ ਕੈ ਸਿਕਤਾ ਊਪਰ ਕੋ ਫਿਰਯੋ। ਕੈ ਜਲ ਬੇਗ ਬਹਾਵਨਿ ਕਰਯੋ। ਇਸ ਤੇ ਤਰੈ ਔਰ ਖੁਜਵਾਈਏ। ਮਿਹਨਤ ਕਰੋਂ ਸੁ ਦੁਰਲਭ ਪਾਈਏ॥ ੧੮॥ ਸਲਿਤਾ ਬਿਖੈ ਰਿੰਧ ਹੈ ਇਹਾਂ। ਓਰ ਨਿਸ਼ਚਾ ਕੀਜਹਿ ਦ੍ਰਿਢ ਮਹਾਂ'। ਧੀਰਮੱਲ ਸੁਨਿ ਬਾਕ ਉਚਾਰੈ[2]। 'ਕਯੋਂ ਹੂੰ ਨ ਪ੍ਰਾਪਤਿ ਖੋਜਤਿ ਹਾਰੈ'॥੧੯॥ਜਿਹ ਬਿਧਿ ਨਿਕਸਹਿ ਜਤਨ ਬਤਾਵਹੁ।ਮਮ ਆਗਵਨਿ ਇਹਾਂ ਸਫਲਾਵਹੁ। ਟੁਭਕੀ ਮਾਰਹਿ ਸਿਕਤਾ ਹੋਰਹਿ। ਹਾਥਨਿ ਭੇ ਗਹਿ ਜਲ ਯੁਤਿ ਪ੍ਰੋਰਹਿਂ[3]॥੨੦॥ਕਰਯੋ ਟਿਕਾਵਨਿ ਜਹਾ ਬਤਾਵਹੁ। ਜਿਹ ਕੋ ਤਰੈ ਦੂਰ ਖੁਜਵਾਵਹੁ'। ਸੋ ਨਰ ਬੋਲਯੋ ਪੁਨਹਿ ਬਤਾਵੈ।'ਜੋ ਤੁਮ ਚਹਹੁ ਰਿੰਧ ਜੀ ਪਾਵੈਂ॥ ੨੧॥ ਕਹੈਂ ਢੀਠ ਹੈ ਆਪ ਅਗੋਰੇ। ਇਸ ਪ੍ਰਕਾਰ ਥਲ ਮਾਨੈਂ ਮੋਰੇ।ਹੈ ਨਿਸ਼ਕਪਟ ਭਜਹੁ ਅਹਿਮਤ[4] ਕੋ। ਧਰਹੁ ਭਾਇ ਸੁਧਾ ਅਰਿ ਚਿਤ ਕੋ॥ ੨੨॥ ਸ਼੍ਰੀ ਨਾਨਕ ਆਦਿਕ ਸੁਖ ਧਾਮ। ਤੇਗ ਬਹਾਦਰ ਲਗਿ ਲਿਹੁ ਨਾਮ। ਸਭਿ ਕੀ ਕਰਹੁ ਅਰਾਧਨਿ ਅਬੈ। ਮਨ ਮਹਿ ਮਾਨਿ ਮਨੋਤਨਿ ਤਬੈ॥ ੨੩॥ ਅਬਿ ਤੁਮ ਕਰਹੁ ਇਸੀ ਬਿਧਿ ਕਾਜ। ਗੁਰੁ ਨਿਬਹਾਹਿ ਨਾਮ ਕੀ ਲਾਜ। ਔਚਕ ਹੋਹਿ ਸਹਾਇਕ ਆਇ। ਤਤਛਿਨ ਦੁਲਭ ਰਿੰਧ ਲਿਹੁ ਪਾਇ'॥ ੨੪॥ ਧੀਰਮੱਲ ਬਾਨੀ ਸੁਨਿ ਮਾਨੀ।ਕੀਨਿ ਸਰਾਹਨਿ 'ਨੀਕ ਬਖਾਨੀ। ਕੋ ਅਸ ਅਹੈ, ਕਾਜ ਕੇ ਪਰੇ। ਸੁਗਮ ਜਤਨ ਤੇ ਸਿੱਧਨ ਨ ਕਰੈ[5]॥ ੨੫॥ ਨਿਰਹੈਕਾਰ ਹੋਇ ਮਨ ਬਾਨੀ।ਪਦ ਅਰੁ ਪਾਨ ਪਖਾਰਸਿ ਪਾਨੀ। ਸਰਲ ਰਿਦਾ ਕਰਿ ਹੋਇ ਸਿ ਖਰਯੋ। ਨੈ ਸਤਿਗੁਰ ਕੋ ਸਿਮਰਨਿ ਕਰਯੋ॥ ੨੬॥ ਪੰਚ ਬਾਰਿ ਸ਼ਕਤਿ ਲੈ ਕਰਿ ਨਾਮ

[1]ਜਿਸ ਨਰ ਨੈ (ਆ ਕੇ) ਕਿਹਾ ਸ਼ੀ। [2]ਕੀਤਿਆਂ। [3]ਹਾਰ ਗਏ ਹਾਂ। [4]ਜਲ ਸ਼ਰੀਰ (ਰੇਤਾ) ਹਟਾਂਵਦੇ ਹਨ (ਮੇਰੇ ਦੋਵੇ ਆਦਿਕ)।(ਅ) ਹਥਾਂ ਨਾਲ ਫੜਕੇ ਜਲ ਸਣੇ (ਭਾਵ ਡਿੱਗੇ ਹੋਏ)ਕੱਢ ਲਈਏ(ਗੁਰਬੀ ਬਚਨੀ)। [5]ਹੈਕਾਰਾ [6]ਸੁਖੱਲੇ ਜਤਨਵਾਲੀ ਸਿੱਖਿਆ (ਤੇ ਅਮਲ) ਨਾ ਕਰੈ। [7]ਖੜੇ ਗਿਆ।

ਕਰ ਕੋ ਜੋਰਤਿ ਕਰਜੋ ਪ੍ਰਣਾਮ। 'ਆਪਨੋ ਕਾਰਜ ਆਪ ਕਰੀਜੈ। ਪਾਨ ਨਿਸਾਨੀ[1] ਕੋ ਬਿਦਤੀਜੈ ॥੨੭॥ਪੰਚ ਹਜ਼ਾਰ ਰਜਤਪਣ ਕੋਰ। ਪੰਚਾਂਮ੍ਰਿਤ ਕਰਾਇ ਤਿਨ ਹੋਰਿ[2]। ਇਮ ਸਭਿ ਮਹਿ ਕੀਨਸਿ ਅਰਦਾਸ। ਖਰੇ ਹੋਇ ਸਲਿਤਾ ਕੇ ਪਾਸ ॥ ੨੮ ॥ ਨਵ ਗੁਰੂਅਨਿ ਕੋ ਕਰਿ ਕਰਿ ਨਮੋ। ਸਿਮਰਜੋ ਗ੍ਰੰਥ ਬਹੁਰ ਤਿਹ ਸਮੋ। 'ਸੱਤਿਨਾਮ ਕੀ ਜਾਗਤਿ ਜੋਤਿ। ਚਿਤਵਤਿ ਜਹਿ ਕਹਿ, ਹਾਜ਼ਰ ਹੋਤਿ॥੨੯॥ਮਨੋ ਕਾਮਨਾ ਦੇਂ ਤਤਕਾਲ। ਤੁਮ ਤੇ ਨਹਿ ਕੋ ਅਪਰ ਬਿਸਾਲ[3]। ਬਾਰਿ ਬਾਰਿ ਕਹਿ ਸਿਰ ਧਰਿ ਧਰਨੀ। ਪਰਜੋ ਪ੍ਰੇਮ ਕਰਿ ਸਤਿਗੁਰੁ ਸ਼ਰਨੀ ॥ ੩੦ ॥ 'ਇਮ ਕਹਿ ਬਚ ਨਰ ਮੁਝ ਢਿਗ ਭੇਜਾ।–ਆਇ ਧੀਰਮਲ ਗ੍ਰੰਥ ਸੁ ਲੇਜਾ–।ਸੋ ਬਚ ਪੂਰਨਿ ਕੀਜਹਿ ਅਬੈ। ਜਿਸਤੇ ਬਿਦਤ ਹੋਇ ਜਗ ਸਬੈ[4] ॥੩੧॥ ਨਮੋ ਕਰਤਿ ਇਮ ਬਾਕ ਉਚਾਰੇ। ਬੰਦਨ ਕਰਤਿ ਭਏ ਸਿਖ ਸਾਰੇ। ਪੁਨ ਪ੍ਰਵਿਸ਼ਾਏ ਨਰ ਬਿਚ ਨੀਰ। ਖਰੋ ਧੀਰਮਲ ਸਰਿਤਾ ਤੀਰ॥੩੨॥ਟੁਭਕੀ ਮਾਰਿ ਹਾਥ ਜਬਿ ਫੇਰਾ। ਇਤ ਉਤ ਸਿਕਤਾ ਗਨ ਕੋ ਪੇਰਾ[5]। ਤਬਹਿ ਪੰਘੂਰੇ ਕੋ ਬਡ ਪਾਵਾ। ਲਗਜੋ ਹਾਥ ਜਾਨਜੋ ਤਬਿ ਪਾਵਾ[6] ॥ ੩੩ ॥ ਨਿਕਸਜੋ ਜਲ ਤੇ ਵਹਿਰ ਬਡਾਯੋ। 'ਚਿੰਤਾ ਤਜਹੁ ਗ੍ਰੰਥ ਜੀ ਪਾਯੋ।ਊਪਰ ਸਿਕਤਾ ਕੋਤਿਕ ਪਰਜੋ। ਜਿਸ ਨੇ ਸਕਲ ਅਛਾਦਨਿ ਕਰਜੋ' ॥ ੩੪ ॥ ਸੁਨਿ ਹਰਖੇ ਦੀਰਘ ਤਿਸ ਕਾਲ। ਤਹਿ ਕੋ ਪਹੁੰਚੇ ਮਾਨਵ ਜਾਲ। ਟੁਭਕੀ ਮਾਰਤਿ ਸਿਕਤਾ ਟਾਰੈਂ। ਗਹੈਂ ਪੰਘੂਰਾ ਉਰਧ ਉਠਾਰੈਂ ॥ ੩੫ ॥ ਮਾਨਵ ਚਾਰ ਲਗੇ ਚਹੁੰ ਓਰੇ।ਗਹਿ ਕਰ ਮਹਿ ਕੀਨਸਿ ਬਡ ਜੋਰੇ। ਊਪਰ ਕੋ ਨਿਕਾਸਿ ਲੇ ਆਏ। ਦੇਖਤਿ ਭਏ ਮੁਦਤ ਸਮੁਦਾਏ ॥੩੬॥ ਆਨਿ ਤੀਰ ਪਰ ਜਬਹਿ ਟਿਕਾਵਾ।ਸਭਿਨਿ ਪਹੁੰਚਿ ਤਹਿ ਸੀਸ ਨਿਵਾਵਾ। ਨਿਚੁਰਤਿ ਨੀਰ ਧੀਰਮੱਲ ਹੇਰਤਿ* । ਹਾਥਨਿ ਸਿਕਤਾ ਪੇਰਤਿ ਗੇਰਤਿ ॥ ੩੭ ॥ ਊਪਰ ਤਿਸ ਕੇ ਪੰਚ ਰੁਮਾਲ। ਦੋਨਿ ਰੇਸ਼ਮੀ ਸੁੰਦਰਲਾਲ। ਤੀਨ ਰੁਮਾਲ ਝੂਲ[7] ਕੇ ਹੁਤੇ। ਖੋਲਨਿ ਕਰੇ ਆਪ ਕਰ[8] ਤਿਤੇ ॥੩੮॥ ਨਿਕਸਜੋ ਗ੍ਰੰਥ ਬਿਲੋਕਜੋ ਤਬੈ। ਊਪਰ ਜਲ ਸੋਂ ਭੀਜਜੋ ਤਬੈ। ਸ਼ੁਸ਼ਕ ਬਸਤ੍ਰ ਤਬਿ ਤਰੇ ਬਿਛਾਏ।ਆਤਪ ਨੀਕੀ ਰੀਤਿ ਲਗਾਏ ॥ ੩੯ ॥ ਖੋਲਿ ਬਿਲੋਕਜੋ ਸਭਿ ਬਿਸਮਾਏ। ਊਪਰ ਤੇ ਭੀਗਜੋ

[1]ਹੱਥਾਂ ਦੀ। [2]ਭਾਵ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੇਖਕੇ। [3]ਰੇਤ ਨੂੰ ਹਟਾਇਆ। [4]ਮਿਲ ਗਿਆ। [5]ਫੋਲੀ। [6]ਆਪਣੇ ਹੱਥੀਂ। *ਕਵਿ ਦੇ ਹੂਬਹੂ ਨਕਸ਼ੇ ਬੰਨ੍ਹ ਦੇਣ ਦਾ ਕਮਾਲ ਹੈ।

ਸਭਿ ਥਾਂਏਂ[1]। ਜਹਿਂ ਲਗਿ ਅੱਖਰ ਹੈਂ ਬਿਚ ਲਿਖੇ। ਪਹੁਚਸੋ ਨੀਰ ਨ ਤਿਨ ਕੇ ਬਿਖੇ ॥੪੦॥ ਸਕਲ ਸ਼ੁਸ਼ਕ ਜਨੋਂ ਕੇ ਤਰੈਂ ਅਹੈ। ਦੇਖਤਿ ਰਿਦੈ ਅਚੰਭਾ ਲਹੈ। ਜਬਿ ਕੋ ਧਰਸੋ ਦਿਵਸ ਤਬਿ ਗਿਨੈ। ਤ੍ਰੈਦਸ ਬੀਤੇ ਤਿਸ ਨਰ ਭਨੈ ॥ ੪੧ ॥ ਸਤਿਗੁਰ ਦੇ ਕਰਿ ਹਾਥ ਬਚਾਯੋ। ਨੀਰ ਬਰਨ[2] ਪਗ ਛੁਹਨਿ ਨ ਪਾਯੋ। ਬਡ ਉਤਸਾਹ ਕਰਤਿ ਲੈ ਚਾਲੈ। ਬਾਦਿਤ ਕੋ ਬਜਵਾਇ ਬਿਸਾਲੈ ॥ ੪੨ ॥ ਚੌਰ ਢੁਰਤਿ ਚਾਰਹੁ ਦਿਸ਼ਿ ਸੋਇ। ਸੰਖ ਬਜਾਇੰ ਸ਼ਬਦ ਬਡ ਹੋਇ। ਅੰਜੁਲ ਪੁਸ਼ਪਨਿ ਕੇ ਬਰਖਾਵੈਂ। ਗੁੰਦਤਿ ਗਨ ਮਾਲਾ ਲਰ ਕਾਵੈਂ ॥ ੪੩ ॥ ਧੂਪ ਧੁਖਾਵਤਿ ਚਲਤਿ ਅਗਾਰੀ। ਭਯੋ ਅਨੰਦ ਸਭਿਨਿ ਮਹਿ ਭਾਰੀ। ਸ਼੍ਰੀ ਕਰਤਾਰ ਪੁਰੇ ਨਰ ਸਾਰੇ। ਹਿਤ ਆਦਰ ਹੁਇ ਮਿਲੈ ਅਗਾਰੇ ॥ ੪੪ ॥ ਪੁਰਹਿ ਪ੍ਰਵੇਸ਼ਤਿ ਭਯੋ ਉਛਾਹੂ[3]। ਨਮੋ ਕਰਹਿਂ ਅਚਰਜ ਮਨ ਮਾਂਹੂ। ਸੁਨਿ ਸੁਨਿ ਨਰ ਸਭਿ ਗ੍ਰੰਥ ਕਹਾਨੀ। ਦਿਨ ਤ੍ਰੈਦਸ ਮਹਿਂ ਛੁਯੋ ਨ ਪਾਨੀ॥੪੫॥ ਉੱਤਮ ਸਦਨ ਬਿਖੈ ਲੈ ਗਏ। ਅਤਿ ਅਨੰਦ ਨਰ ਨਾਰੀ ਭਏ। ਦੀਪਮਾਲਿਕਾ ਨਿਸਾ ਮਝਾਰੀ। ਗਰੀ ਬਜਾਰਨਿ ਘਰ ਘਰ ਬਾਰੀ[4] ॥ ੪੬ ॥ ਸੁਖ ਸੋਂ ਸੁਪਤਿ ਪ੍ਰਾਤਿ ਪੁਨ ਚੀਨ। ਸੋਚ ਸ਼ਨਾਨ ਸਰਬ ਨੇ ਕੀਨਿ। ਬਖਸ਼ਿਸ਼ ਧੀਰਮੱਲ ਬਹੁ ਕਰੀ। ਬਸਤ੍ਰ ਬਿਭੂਖਨ ਧਨ ਤਿਸ ਘਰੀ ॥ ੪੭ ॥ ਕਰਿ ਪੰਚਾਂਮ੍ਰਿਤ ਬਹੁ ਬਰਤਾਯੋ। ਤ੍ਰਿਪਤ ਹੋਇ ਸਭਿਹੂੰ ਨਰ ਖਾਯੋ। ਅਪਰ ਕਹਾਂ ਲਗਿ ਕਰੋਂ ਬਖਾਨਿ। ਦਿਨ ਦਿਨ ਪ੍ਰਤਿ ਉਤਸਾਹ ਮਹਾਨ ॥੪੮॥ ਗਰਸੋ ਸੁਪੇਦਾ[5] ਕਾਗਦ ਜੋਇ। ਅਪਰ ਲਗਾਇ ਸੁਧਾਰਸੋ ਸੋਇ। ਅਬਿਲੋ ਚਿੰਨ੍ਹਤਿ[6] ਪੱਤ੍ਰੇ ਸਾਰੇ। ਕਹਤਿ ਕਵੀ ਹਮ ਆਪ ਨਿਹਾਰੇ ॥ ੪੯ ॥ ਪੂਜਾ ਨਿਤਪ੍ਰਤਿ ਹੋਤਿ ਬਡੇਰੀ। ਆਇ ਅਕੋਰ ਧਨਾਢ੍ਰਿ ਘਨੇਰੀ।ਪੰਥ ਖਾਲਸਾ ਅਬਿਲੋ ਦਰਸੋ।ਗੁਰ ਕਰ ਕੋ ਲਖਿ ਸਭਿ ਕੋ ਹਰਸੋ[7] ॥੫੦॥ ਤਬਿ ਤੇ ਧੀਰਮੱਲ ਕ ਧਾਮ। ਰਹੈ ਗ੍ਰੰਥ ਸਾਹਿਬ ਅਭਿਰਾਮ। ਤਿਸ ਕੀ ਕੁਲ ਕੇ ਲੇਤਿ ਅਕੋਰ। ਅਬਹਿ ਖਾਲਸੇ ਕਰਿ ਕੈ ਜੋਰ ॥੫੧॥ ਆਦਿ ਸੁਧਾਸਰ ਲਵਪੁਰਿ ਮਾਂਹੀ। ਰਾਖਹਿਂ ਗ੍ਰੰਥ ਸੁ ਅਪਨੇ ਪਾਂਹੀ।ਧਨ ਆਦਿਕ ਭੇਟਾ ਜੋ ਦੇਯ। ਧੀਰਮੱਲ ਕੇ ਸਗਰੀ ਲੇਯ ॥ ੫੨ ॥ ਕਰੀ ਕ੍ਰਿਪਾ ਨਹਿਂ

---

[1]ਭਾਵ ਉੱਪਰੋਂ ਜਿਲਦ ਤੇ ਹਾਸ਼ੀਆ ਭਿੱਜਗਿਆ। [2]ਅੱਖਰਾਂ। [3]ਸ਼ਹਿਰ ਵਿਚ ਪ੍ਰਵੇਸ਼ ਹੋਇਆਂ ਉਤਸਾਹ ਹੋਇਆ। [4]ਬਾਲੀ। [5]ਹਾਸ਼ੀਆ। [6]ਨਿਸ਼ਾਨ ਵਾਲੇ। [7]ਗੁਰਾਂ ਦੇ ਹੱਥ ਦਾ ਜਾਣਕੇ ਸਭ ਕੋਈ (ਦਰਸ਼ਨ ਕਰਕੇ) ਖੁਸ਼ ਹੁੰਦਾ ਹੈ।

ਲੀਨਸਿ ਛੀਨ। ਸਤਿਗੁਰ ਮਤਿ ਕੋ ਜਾਨਿ ਪ੍ਰਬੀਨ[੧]। ਪੁਨਹਿ ਭਵਿੱਖਨ ਕੀ ਸੁਧਿ ਨਾਂਹੀ। ਲੋਹਿ ਪੰਥ ਕੈ ਰਹਿ ਤਿਨ ਪਾਹੀ*॥ ੫੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਸ਼੍ਰੀ ਗੁਰੂ ਗ੍ਰੰਥ ਸਾਹਿਬ ਬਿਪਾਸਾ' ਪ੍ਰਸੰਗ ਬਰਨਨੰ ਨਾਮ ਅਸ਼ਟ ਬਿੰਸਤੀ ਅੰਸੁ ॥੨੬॥ ੨੭. [ਆਨੰਦ ਪੁਰ ਵਸਾਉਣ ਵਾਲੀ ਥਾਂ ਆਉਣਾ]।

ਦੋਹਰਾ ॥ ਗੁਰੂ ਗ੍ਰੰਥ ਗਾਥਾ ਜਥਾ ਕਥੀ ਸੁ ਮੈਂ ਚਿਤ ਲਾਇ। ਅਬਿ ਪ੍ਰਸੰਗ ਨੌਮੇ ਗੁਰੂ ਸੁਨਿ ਸ੍ਰੋਤਾ ਸੁਖ ਪਾਇ ॥ ੧ ॥ ਚੌਪਈ ॥ ਨਦੀ ਗ੍ਰੰਥ ਸਾਹਿਬ ਕੋ ਧਰਿ ਕੈ। ਸੌਂਪਿ ਭਲੇ ਅਰੁ ਬੰਦਨ ਕਰਿ ਕੈ। ਜਾਇ ਮਜਲ† ਉਤਰੇ ਨਿਸ ਜਾਨਿ। ਖਾਨ ਪਾਨ ਸਭਿ ਕੀਨਿ ਸਥਾਨ ॥ ੨ ॥ ਸੁਪਤਿ ਜਥਾ ਸੁਖ ਕਰਿ ਬਿਸਰਾਮ। ਜਾਗੇ ਜਾਮਨਿ ਜਾਨਿ ਸੁ ਜਾਮੁ[੨]। ਸੋਚ ਸ਼ਨਾਨ ਕੀਨਿ ਗੁਰ ਪੂਰੇ। ਦਾਸਨਿ ਸੁਖਦ ਚਲਿਤ ਜਿਨ ਰੂਰੇ ॥ ੩ ॥ ਆਸਾਵਾਰ ਰਬਾਬੀ ਗਾਵਤਿ। ਸੁਨਹਿੰ ਸਿੱਖਨ ਸਭਿ ਪਾਪ ਮਿਟਾਵਤਿ। ਸਤਿਗੁਰ ਧਯਾਨ ਲਾਇ ਕਰਿ ਚਿਰੇ। ਨਿਜ ਸਰੂਪ ਮਹਿੰ ਇਕਤਾ ਕਰੇ ॥ ੪ ॥ ਭਈ ਪ੍ਰਭਾਤਿ ਭੋਗ ਤਬਿ ਪਾਯੋ। ਸੁਨਿ ਅਰਦਾਸ ਸੀਸ ਸਭਿ ਨਮਾਯੋ। ਅਗਾਰੇ ਵਾਹਨ ਕੀਨਸਿ ਤਯਾਰੀ। ਡੋਰੇ ਅਰੁ ਸਮੰਦਨ ਅਸੁ[੩] ਭਾਰੀ ॥ ੫ ॥ ਅਹਿਰ ਬਸਤ੍ਰ ਸਭਿ ਸ਼ਸਤ੍ਰ ਲਗਾਏ। ਪ੍ਰਥਮ ਖੜਗ ਸੁੰਦਰ ਗਰ ਪਾਏ। ਕੰਚਨ ਮੁਸ਼ਟ ਮਹਾਂ ਖਰ ਧਾਰਾ[੪]। ਸਰ ਖਰ[੫] ਭਰਿ ਤਰਕਸ਼ ਗਰ ਧਾਰਾ ॥ ੬ ॥ ਧਨੁਖ ਹਾਥ ਗਹਿ ਭੇ ਅਸਵਾਰ। ਮੱਖਣ ਸੰਗ ਲੋਕ ਗਨ ਲਾਰ[੬]। ਸਨੈ ਸਨੈ ਚਲਿ ਪੰਥ ਗੁਸਾਈਂ। ਕਰਿ ਡੇਰਾ ਨਿਸ ਆਇ ਬਿਤਾਈਂ ॥੭॥ ਦੇਸ਼ ਵਿਦੇਸ਼ਨਿ ਮਹਿੰ ਸੁਧਿ ਹੋਈ। ਬਿਦਤੇ ਗੁਰੂ ਸੁਨਤਿ ਸਭਿ ਕੋਈ। ਲੈ ਕਰਿ ਘਰ ਤੇ ਅਨਿਕ ਅਕੋਰ। ਸੰਗਤਿ ਆਇ ਗੁਰੂ ਕੀ ਓਰ॥੮॥ ਮਾਛਰ

[੧]ਪ੍ਰਬੀਨ (ਨੌਵੇਂ) ਸਤਿਗੁਰੂ ਜੀ ਦਾ ਮਤ ਜਾਣਕੇ। [੨]ਪਹਿਰ ਰਾਤ ਰਹਿੰਦੀ ਜਾਣਕੇ ਜਾਗੇ। [੩]ਘੋੜੇ। [੪]ਤਿੱਖੀ ਧਾਰ। [੫]ਤਿੱਖੇ ਤੀਰਾਂ (ਨਾਲ)। [੬]ਕਤਾਰ। (ਅ) ਨਾਲ।

*ਇਹ ਆਦਿ ਬਾਬਾ ਜੀ ਸ੍ਰੀ ਕਰਤਾਰ ਪੁਰ ਭਾਈ ਧੀਰਮੱਲ ਜੀ ਦੀ ਸੰਤਾਨ ਪਾਸ ਹੁਣ ਤੱਕ ਮੌਜੂਦ ਹਨ, ਸੰਕ੍ਰਾਂਤ ਦੇ ਸੰਕ੍ਰਾਂਤ ਸਭਾ ਸੰਗਤਾਂ ਦਰਸ਼ਨ ਕਰਦੀਆਂ ਹਨ, ਜੇ ਕੋਈ ਦੂਰੋਂ ਪੇਮੀ ਆਵੇ ਤਾਂ ਖਾਸ ਉਤਸਾਹ ਨਾਲ ਬਿਨਾਂ ਸੰਕ੍ਰਾਂਤੋਂ ਭੀ ਕਈ ਵਾਰ ਪ੍ਰਕਾਸ਼ ਕਰ ਦਿੰਦੇ ਹਨ, ਪਰ ਬੜੇ ਯਤਨ ਨਾਲ ਦਰਸ਼ਨ ਕਰਾਉਂਦੇ ਹਨ। ਧੀਰਮਲ ਦੇ ਵੰਸ਼ਜ ਸਿੱਖ ਸਜ ਗਏ ਸਨ, ਤਦ ਤੋਂ ਪੰਥ ਨਾਲ ਮੇਲ ਭੀ ਬਣ ਗਿਆ।

†ਕਰਤਾਰ ਪੁਰ ਤੋਂ ਕੁਛ ਵਾਟ ਤੇ ਹਜ਼ਾਰਾ ਪਿੰਡ ਹੈ, ਜਿੱਥੇ ਇਹ ਰਾਤ ਬਿਸ਼ਰਾਮ ਕੀਤਾ ਸੀ, ਅਗਲੇ ਦਿਨ ਨਵੇਂ ਸ਼ਹਿਰ ਦੇ ਲਾਗੇ ਦੁਰਗਾ ਪਿੰਡ ਵਿਚ ਅਰਾਮ ਕੀਤਾ। ਦੁਹੀਂ ਥਾਈਂ ਯਾਦਗਾਰ ਵਿਚ ਗੁਰਦੁਆਰੇ ਬਣੇ ਸੁਣੀਂਦੇ ਹਨ।

ਬਿਖੈ ਮਿਲਹਿਂ ਦਰਸੈਤੋ। ਦਰਬ ਆਦਿ ਅਨਗਨ ਅਰਪੈਤੋ। ਚਉਦਿਸਿ ਤੇ ਚਲਿ ਆਇਂ ਘਨੇਰੇ। ਮਨੋ ਕਾਮਨਾ ਪਾਇਂ ਬਡੇਰੇ ॥ ੯ ॥ ਨਿਤਪ੍ਰਤਿ ਮਿਲਹਿਂ ਹਜ਼ਾਰਹੁ ਆਇ। ਅਰਪਹਿ ਵਸਤੁਨਿ ਕੋ ਸਮੁਦਾਇ। ਪੈਂਡ ਉਲੰਘਿ ਗਏ ਗੁਰ ਧੀਰ। ਖਰੇ ਜਾਇ ਸਤੋਦ੍ਰਵ ਕੇ ਤੀਰ॥੧੦॥ਕਹਿ ਕਹਿ ਤਰਨੀ ਤਬਿ ਮੰਗਵਾਈ। ਕਰਨਧਾਰ[1] ਆਨੀ ਸਹਿਸਾਈ। ਮੱਖਣ ਸਹਿਤ ਪਾਛ ਤਬਿ ਪਰੇ। ਸਗਰੇ ਨਰ ਤੈਸੇ ਜਲ ਭਰੇ ॥੧੧॥ ਡੇਰਾ ਕਰਸੋ ਪਾਰਲੇ ਕੂਲ[2]। ਸ਼੍ਰੀ ਗੁਰ ਦੇਵ ਅਨੰਦ ਕੇ ਮੂਲ। ਚਹਤਿ ਆਪਨੋ ਨਗਰ ਬਸਾਯੋ। ਰੁਚਿਰ ਸਥਾਨ ਚਿਤਵਹਿ ਮਨ ਭਾਯੋ ॥ ੧੨ ॥ ਪੰਚ ਕੋਸ ਕੀਰਤ ਪੁਰਿ ਪਰੈ*। ਤਹਾਂ ਜਾਇ ਗੁਰ ਡੇਰਾ ਕਰੈ। ਹੁਤੋ ਰਾਜ ਗਿਰਪਤ[3] ਕਹਿਲੂਰੀ। ਦੂਣ ਪਹਾਰਨਿ ਕੀ ਬਹੁ ਰੂਰੀ ॥੧੩॥ ਇਤ ਸਤੋਦ੍ਰਵ ਕੋ ਚਲਹਿ ਪ੍ਰਵਾਹੂ। ਨਿਰਮਲ ਨੀਰ ਸਦੀਵ ਅਥਾਹੂ[4]। ਸਿੰਧ ਗਾਮਨੀ[5] ਸਲਿਤਾ ਮਹਾਂ। ਬੈਠੇ ਦ੍ਰਿਸ਼ਟਿ ਪਰਹਿ ਜਲ ਤਹਾਂ ॥ ੧੪ ॥ ਦੁਤਿਯ ਦਿਸ਼ਾ ਮਹਿ ਤੁੰਗ ਪਹਾਰ[6]ਪੂਰਬ ਪਸ਼ਚਮ ਧਾਰ[7] ਉਦਾਰ[8]ਨਿਕਟਿ ਸ਼ਿਖਰ ਪਰ ਨੈਨਾ ਦੇਵੀ†। ਜਗ ਜਨਨੀ ਈਸ਼ੁਰੀ ਅਭੇਵੀ॥੧੫॥ਕਰਨੀ ਬਿਦਤ ਭਵਿੱਖਗ੍ਯ ਜਾਨੀ†। ਅਵਿਨੀ ਰਵਨੀ ਪਿਖਿਯ ਮਹਾਨੀ। ਤਿਸ ਥਲ ਮਹਿਂ ਕੀਨਸਿ ਗੁਰ ਡੇਰਾ। ਸਰਬ ਰੀਤਿ ਸੁਖਦਾਇਕ ਹੇਰਾ ॥ ੧੬ ॥--ਪੁਰਿ ਅਰੁ ਗ੍ਰਾਮ ਅਪਰ ਸੋਢੀਨਿ । ਕਰਹਿ ਸ਼ਰੀਕਾ ਦ੍ਵੈਸ਼ੀ ਖੀਨ । ਤਾਹਿ ਨਿਵਾਸ ਹੈ ਥਪਹਿ ਬਿਖਾਦਾ[9]ਦੇਖਿ ਪਰਸਪਰ ਬੈਧਹਿਂ ਬਾਦਾ[10] ॥ ੧੭ ॥ ਸ਼੍ਰੀ ਅੰਮ੍ਰਿਤਸਰ ਲਵ-

[1]ਮਲਾਹ ਨੇ। [2]ਪਾਰਲੇ ਕੰਢੇ। [3]ਪਹਾੜੀ ਰਾਜੇ। [4]ਬਹੁਤ ਡੂੰਘਾ। [5]ਸਮੁੰਦ੍ਰ ਵੱਲ ਜਾਣ ਵਾਲੀ। [6]ਪਹਾੜਾਂ ਦੀ ਕਤਾਰ। [7]ਝਗੜੇ ਉਠਣਗੇ।

*ਇਹ ਅਨੰਦਪੁਰ ਵਾਲੀ ਜੂਹ ਦਾ ਹੀ ਇਕਾਨਾ ਹੈ। ਇਹ ਸਾਖੀ ਭੀ ਹੈ ਕਿ ਸਤਿਗੁਰਾਂ ਪਰ ਗੁਰੂ ਹਰਿ ਕ੍ਰਿਸ਼ਨ ਜੀ ਦੀ ਮਾਤਾ ਨੂੰ ਗੁਰੂ ਹੋਣ ਦਾ ਭਰੋਸਾ ਸੀ, ਗੁਰੂ ਹਰਿ ਕ੍ਰਿਸ਼ਨ ਜੀ ਦੇ ਵਾਕ ਆਪ ਨੇ ਹੀ ਸੁਣੇ ਸਨ, ਇਸ ਭਰਕੇ ਆਪ ਨੇ ਗੁਰੂ ਜੀ ਨੂੰ ਕੀਰਤਪੁਰ ਸਦਵਾਇਆ ਸੀ ਤੇ ਗੱਦੀ, ਮੁਹਰ, ਚਦਰ ਆਦਿ ਗੁਰਤਾ ਦੇ ਸਾਮਾਨ ਅਰਪਕੇ ਸਾਰੇ ਪਰਿਵਾਰ ਨੂੰ ਕੀਰਤਪੁਰ ਰੱਖਿਆ। ਸਤਿਗੁਰਾਂ ਵੱਲੋਂ ਅਪਣੇ ਪਿਤਾ ਜੀ ਦੇ ਸਾਰੇ ਪਰਿਵਾਰ ਨਾਲ ਅਤਿ ਸਨੇਹ ਤੇ ਦਇਆ ਦਾ ਵਿਸ਼ਾਲ ਚਿਤ ਵਾਲਾ ਵਰਤਾਉ ਰਿਹਾ, ਪਰ ਸੋਢੀਆਂ ਵੱਲੋਂ ਤੋਂ ਅਪਣੇ ਸ਼ਰੀਕੀ ਵਲੋਂ ਵਰਤਾਉ ਵਿਰੋਧ ਵਾਲਾ ਤੱਕਕੇ ਸਤਿਗੁਰਾਂ ਨੇ ਪੰਜ ਕੁ ਮੀਲ ਉਪਰ ਨੂੰ ਜਾ ਡੇਰਾ ਲਾਯਾ ਤੇ ਅਨੰਦਪੁਰ ਨਾਮ ਦਾ ਨਗਰ ਬਸਾਯਾ। †ਇਸ ਵੇਲੇ ਇਥੇ ਕੋਈ ਨਿਸ਼ਾਨ ਟਿਕਾਣਾ ਨਹੀਂ ਹੈਸੀ। ਦੇਖੋ ਰੁਤ ੩ ਅੰਸੂ ੬ ਅੰਕ ੨੭ ਦੀ ਹੇਠਲੀ ਟੂਕ।

ਪੂਰਿ ਨੇਰੇ। ਤਹਿਂ ਜੇ ਬਸਿਹੈਂ ਪਰਹਿਂ ਬਖੇਰੇ–। ਇੱਤਯਾਦਿਕ ਬਹੁ ਭਾਂਤਿ ਬਿਚਾਰ।ਨਗਰ ਬਸਾਯੋ ਚਹੈਂ ਨਿਆਰਾ॥੧੮॥–ਜਿਮ ਪੂਰਬ ਗੁਰੁ ਜੋਤਿਕ ਭਏ। ਨਿਜ ਨਿਜ ਨਗਰ ਬਸਾਵਨਿ ਕਿਏ। ਤਿਮ ਅਪਨੋ ਹਮ ਅਬਹਿ ਬਸਾਵੈਂ। ਪੁਨਹਿ ਸ਼ਰੀਕਾ ਕੈ·ਨ ਕਮਾਵੈ ॥ ੧੯ ॥ ਸੁਖ ਸੋਂ ਬਾਸ ਕਰਹਿਂ ਨਿਜ ਪੁਰਿ ਮੈਂ। ਮਤਸਰ ਤੇ ਨ ਤਪੈ ਕੋ ਉਰ ਮੈਂ–। ਇਮ ਬਿਚਾਰ ਕਰਿ ਕਾਰਨ ਬ੍ਰਿੰਦੂ। ਥਿਰ ਭਏ ਤੇਗ ਬਹਾਦਰ ਇੰਦੂ ॥ ੨੦ ॥ ਸੁਨਿ ਸੁਨਿ ਪੁੰਜ ਸੰਗਤਾਂ ਆਵੈਂ। ਧਨ ਸਮੁਦਾਇ ਵਸਤੁ ਅਰਪਾਵੈਂ। ਨਿਤ ਪ੍ਰਤਿ ਆਮਦਨੀ ਬਹੁ ਹੋਇ। ਦੇਗ਼ ਕਰਹਿ ਗੁਰ ਸਮਿਧੈ ਦੋਇ[1] ॥ ੨੧ ॥ ਦੇਸ਼ਨਿ ਕੇ ਮਸੰਦ ਗਨ ਅਹੈਂ। ਗੁਰੂ ਭਏ, ਨਿਸ਼ਚੈ ਜਬਿ ਲਹੈਂ। ਭਾਈ ਬ੍ਰਿਧ ਕੋ ਬੰਸ ਪਵਿੱਤਾ। ਪਿਤਾ ਪੁਤ ਝੰਡਾ ਗੁਰਦਿੱਤਾ ॥ ੨੨ ॥ ਭੇਟ ਅਨੇਕ ਪ੍ਰਕਾਰਨਿ ਲਯਾਏ। ਸ਼ੁਭ ਦਸਤਾਰ ਦੇਨਿ ਕਹੁ ਆਏ। ਬਾਜ ਅਮੋਲਕ ਕਠਨ ਕਮਾਨ। ਆਨਯੋ ਤਰਕਸ਼ ਭਰਿ ਖਰ ਬਾਨ ॥ ੨੩ ॥ ਗਾਦੀ ਪਰ ਸ਼੍ਰੀ ਤੇਗ ਬਹਾਦਰ। ਪਹੁੰਚੇ ਨਿਕਟਿ ਕਰਨਿ ਕਹੁ ਆਦਰ। ਸਕਲ ਅਕੋਰ ਅਰਪਨਾ ਕਰੀ। ਸੁਖਮ ਪਾਗ ਨਮੋ ਕਰਿ ਧਰੀ ॥ ੨੪ ॥ ਜਥਾ ਜੋਗ ਸਤਿਗੁਰੂ ਉਤਾਰੈਂ[2]। ਸੇਵ ਕਰਾਈ ਅਨਿਕ ਪ੍ਰਕਾਰੇ। ਬ੍ਰਿੱਧ ਕੋ ਬੰਸ ਮਿਲਯੋ ਜਬਿ ਆਈ। ਜਾਨਯੋ ਤਬਿ ਮਸੰਦ ਸਮੁਦਾਈ ॥ ੨੫ ॥ ਲੇ ਲੇ ਬ੍ਰਿੰਦ ਪਦਾਰਥ ਆਏ। ਭਏ ਦੀਨ ਪਦ ਸੀਸ ਨਿਵਾਏ। ਸਭਿ ਕੋ ਸਿਵਰ ਗੁਰੂ ਕਰਿਵਾਏ। ਜਥਾ ਜੋਗ ਦੇ ਮਾਨ ਬਧਾਏ ॥ ੨੬ ॥ ਪ੍ਰਥਮ ਰੀਤਿ ਸੋਂ ਦੈ ਸਿਰੁਪਾਊ। ਤਿਨ ਦੇਸ਼ਨਿ ਕੋ ਦਈ ਬਿਦਾਊ[3]।ਗੁਰ ਸੁਭਾਵ ਕੀ ਕਰਤਿ ਪ੍ਰਸ਼ੰਸਾ। ਕਹੈਂ ਕਿ 'ਅਬਿ ਨਾਸਹੈ ਮਨ ਸੰਸਾ' ॥ ੨੭ ॥ ਜਬਿ ਐਸੇ ਆਏ ਸਮੁਦਾਇ।ਧੀਰਮੱਲ ਸੁਨਿ ਮਨ ਖੁਨਸਾਇ। ਦੈ ਧਨ ਕੋ ਮਸੰਦ ਅਪਨਾਵੈ। ਤਊ ਨ ਕੋ ਤਿਸ ਕੋ ਢਿਗ ਜਾਵੈ ॥ ੨੮ ॥ ਕਾਬਲ ਮਹਿਂ ਮਸੰਦ ਇਕ ਰਹੈ। ਬਿਨਾ ਸੰਦੇਹ ਨ ਗੁਰ ਕੋ ਲਹੈ।ਤਿਨ[4]ਦੌਨਹੁ ਥਲ ਮਨੁਜ[5] ਪਠਾਏ। ਤੂਰਨ ਮਗ ਉਲੰਘਤਿ ਸੋ ਆਏ ॥ ੨੯ ॥ ਕੁਛਕ ਭੇਟ ਗੁਰੁ ਨਿਕਟਿ ਪਠਾਈ। ਧੀਰਮੱਲ ਢਿਗ ਤਿਤੀ ਪੁਚਾਈ। ਦੌਨਹੁ ਥਲ ਤੇ ਲੈ ਦਸਤਾਰ। ਗਮਨੇ ਨਿਜ ਪੁਰ ਪੰਥ ਮਝਾਰ॥੩੦॥ਤਿਸ ਮਸੰਦ ਕੋ ਦੀਨੀ ਜਾਇ। ਦੌਨੋ ਦੇਖਿ ਸੰਦੇਹ ਉਪਾਇ।–ਇਨ ਮੈਂ ਕਿਮ ਪਰਖੌਂ ਗੁਰੁ ਜੋਇ। ਪੁਨ ਮੈਂ ਰਹੌਂ ਦਾਸ ਤਿਸ

[1]ਦੋਨੋਂ ਵੇਲੇ। [2]ਉਤਾਰਾ ਦਿੱਤਾ। [3]ਵਿਦੇਗੀ। [4]ਭਾਵ ਤਿਸ ਮਸੰਦ ਨੇ। [5](ਆਪਣੇ) ਆਦਮੀ।

ਹੋਇ-॥੩੧॥ ਚਿਤਵਤਿ ਚਿਤ ਮਹਿੰ ਇਮ ਪੁਨ ਆਈ।-ਤੋਲ ਲੇਹੁ ਦੈ ਪਾਗ ਜਿ ਪਾਈ। ਗੁਰ ਕੀ ਗਰੁਵੀ, ਬਿਨ ਗੁਰੁ ਹੋਰੀ। ਲੇਉਂ ਪਤਾ ਬੈਠਨੋ ਇਸ ਠੌਰੀ-॥ ੩੨॥ ਪਾਛੇ ਧੀਰਮੱਲਨ ਗੁਰ ਆਗੇ[1]। ਧਰਿ ਪਗਰੀ ਤਬਿ ਤੋਲਨਿ ਲਾਗੇ। ਚਿਤ ਮਹਿੰ ਚਿਤਵਨਿ ਧਾਰੀ ਐਸੇ।-ਜੋ ਗੁਰ ਹੋਇ ਜਨਾਵਹੁ ਤੈਸੇ ॥੩੩॥ ਨਿਜ ਅਜ਼ਮਤ ਕੋ ਮੋਹਿ ਜਨਾਵਹੁ। ਦਾਸ ਜਾਨਿ ਅਬਿ ਚਰਨ ਲਗਾਵਹੁ-। ਇਮ ਉਰ ਧਰਿ ਤਕਰੀ ਪਰ ਤੋਲੀ। ਭਈ ਧੀਰਮਲ ਕੀ ਤਬਿ ਹੋਲੀ॥੩੪॥ ਪਠੀ ਜੁ ਗੁਰ ਸੁ ਉਠੈ ਨ ਉਠਾਈ। ਤਨੋਂ ਤਨੋਂ ਹੋਤਿ ਅਧਿਕ ਗਰਵਾਈ[2]। ਸਿਖ ਸੰਗਤਿ ਤਹਿੰ ਥੇ ਸਮੁਦਾਇ 'ਧੀਨ ਗੁਰੂ' ਬੋਲੇ ਹਰਖਾਇ॥੩੫॥ਇਮ ਪਿਖਿ ਪਿਖਿ ਕਰਿ ਪਤਾ ਅਨੇਕਾ ਜਾਨਨੋਂ ਸਤਿਗੁਰ ਜਲਧਿ ਬਿਬੇਕ। ਦੇਸ਼ ਬਦੇਸ਼ਨਿ ਕੀਰਤਿ ਹੋਈ। ਲਖਨੋ ਨਵੋਂ ਸਤਿਗੁਰ ਇਮ ਲੋਈ ॥ ੩੬॥ ਸੂਰਜ ਚਢਨੋ ਨ ਛਪੈ ਛਪਾਯੋ। ਮਹਿ ਮੰਡਲ ਤਮ[3] ਮੋਹ ਮਿਟਾਯੋ। ਧੀਰਮੱਲ ਕਰਿ ਚਿੰਤਾ ਮਨੈ। ਬ੍ਰਿਧ ਕੁਲ ਨਿਕਟਿ ਪਠ ਨਰ ਘਨੇ ॥੩੭॥ 'ਕਲਗ਼ੀ ਬਾਜ ਭੇਟ ਮੁਝ ਦੀਜੈ। ਜਿਤੋ ਚਹੋ ਧਨ ਤੁਮ ਅਬਿ ਲੀਜੈ'। ਅਨਿਕ ਉਪਾਵਨਿ ਕੋ ਕਰਿ ਹਾਰਾ ਤਿਨਹੁੰ ਨਹੀਂ ਮਾਨੀ ਇਕ ਬਾਰਾ ॥ ੩੮॥ ਨਹਿ ਅਪਨੇ ਤੇ ਭੇਟ ਪਠਾਈ। ਨਹੀਂ ਆਇ ਨਿਜ ਗ੍ਰੀਵ ਨਿਵਾਈ। ਇਸ ਤੇ ਆਦਿ ਜਤਨ ਬਹੁ ਕਰੇ। ਪ੍ਰਥਮ ਸਮਾਨ ਰਹਨੋ ਥਿਰ ਘਰੇ ॥੩੯॥ ਬਿਨ ਧਨ ਜੋ ਲਖਪਤੀ ਕਹਾਵੈ। ਹੁੰਡੀ ਕਹਿ ਕਹਿ ਕੂਰ ਚਲਾਵੈ। ਸੁਮਤਿਵਾਨ ਸਯਾਨੇ ਨਹਿ ਮਾਨੈ। ਬਿਰਮ ਜਾਹਿੰ ਜੋ ਹੋਹਿ ਇਆਨੇ[4]॥੪੦॥ਗਰਜਨੋ ਕੇਹਰਿ ਜਬਿ ਬਨ ਮਾਂਹੀ। ਮ੍ਰਿਗ ਜੰਬੁਕ[5] ਕਿਮ ਥਿਰਤਾ ਪਾਹੀਂ। ਗਜ ਆਦਿਕ ਜਿਸ ਤੇ ਡਰ ਧਾਰੈਂ। ਤਿਸ ਆਗੈ ਕਮ ਅਪਰ ਬਿਚਾਰੈ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਦਸ਼ਿ ਰਾਸੇ 'ਸ਼੍ਰੀ ਅਨੰਦ ਪੁਰ ਥਾਨ ਆਗਵਨ' ਪ੍ਰਸੰਗ ਬਰਨਨੰ ਨਾਮ ਸਪਤ ਬਿੰਸਤੀ ਅੰਸੂ॥੨੭॥

੨੮. [ਮੱਖਣ ਸ਼ਾਹ ਵਿਦਾ। ਸ਼੍ਰੀ ਅਨੰਦ ਪੁਰ ਵਸਾਉਣਾ]।

ਦੋਹਰਾ ॥ ਜਬਿ ਸਤਿਗੁਰੁ ਥਿਰਤਾ ਗਹੀ ਐਸ਼ੂਰਜ ਭਯੋ ਬਿਸਾਲ। ਮੱਖਣ ਰਿਦੈ ਅਨੰਦ ਹੈ ਪੂਜੈ ਗੁਰੂ ਕ੍ਰਿਪਾਲ ॥ ੧ ॥ ਚੌਪਈ ॥ ਇਕ ਦਿਨ ਹਾਥ ਜੋਰਿ ਕਰਿ ਕਹਯੋ। 'ਪ੍ਰਭੁ ਜੀ ਰਾਵਰਿ ਦਰਸ਼ਨ ਲਹਯੋ। ਮਨੋ ਕਾਮਨਾ ਪੂਰਨ ਹੋਈ। ਜਨਮ ਮਰਨ ਕੀ ਚਿੰਤ ਨ ਕੋਈ ॥ ੨ ॥ ਜਯੋਂ ਜਯੋਂ ਨਿਤ

[1]ਪਿਛਲੇ (ਪਲੜੇ ਵਿਚ) ਧੀਰ ਮਲ ਦੀ ਤੇ ਅਗਲੇ (ਵਿਚ) ਗੁਰੂ (ਜੀ ਦੀ ਪਗ ਰਖੀ)। [2]ਭਾਰੀ। [3]ਮੋਹ ਰੂਪੀ ਅੰਧੇਰਾ। [4]ਜੇ ਅਯਾਣੇ ਹੋਣ ਤਾਂ ਭਰਮ ਜਾਣ। [5]ਗਿੱਦੜ।

ਪ੍ਰਤਿ ਦਰਸ਼ਨ ਕਰਨੈ। ਮੋਹ ਤਿਮਰ ਉਰ ਤੇ ਪਰਹਰਨੈ। ਲੋਕ ਪ੍ਰਲੋਕ ਸਹਾਯਕ ਪਾਏ। ਬਡੀ ਭਾਗ ਜਾਗੋ, ਹਿਤਵਾਏ[1] ॥ ੩ ॥ ਛਪੇ ਬਹੁਤ ਹੀ ਪ੍ਰਾਪਤਿ ਭਈ। ਸਭਿ ਸੰਗਤਿ ਕੇ ਸੰਸੇ ਗਏ। ਅਬਿ ਮੈਂ ਚਾਹੌਂ ਚਲਨੋ ਆਗਾਸ। ਚਿਤ ਨਿਤ ਚਰਨ ਕਵਲ ਕੇ ਪਾਸ॥੪॥–ਨਹਿੰ ਬਿਸਰਹੁ ਉਰ–ਬਰ ਕੋ ਦੀਜੈ। ਇਹ ਸੇਵਕ ਪਰ ਕਰੁਨਾ ਕੀਜੈ। ਬਾਂਛਤਿ ਰਹੌਂ ਦਰਸ ਕੋ ਹੋਵੋਂ। ਆਵਤਿ ਅਹੈ ਚੁਮਾਸਾ ਨੇਰੇ ॥ ੫ ॥ ਚਲਨੋ ਨ ਜਾਇ ਪੰਥ ਹੁਇ ਪਾਨੀ। ਸਦਨ ਹਮਾਰੇ ਦੂਰ ਮਹਾਨੀ। ਹੇ ਪ੍ਰਭੁ! ਮੁਝ ਕੋ ਨਾਂਹਿ ਬਿਸਾਰੋ। ਸੇਵਕ ਜਾਨੋ ਸਦਾ ਸੰਭਾਰੋ[2] ॥ ੬ ॥ ਸੁਨਿ ਸ਼੍ਰੀ ਤੇਗ ਬਹਾਦਰ ਪੂਰੇ। ਭਏ ਪ੍ਰਸੰਨ ਦੀਨਿ ਬਰ ਰੂਰੇ। 'ਜਨਮ ਮਰਨ ਤੇਰੋ ਕਟਿ ਗਇਓ।ਸ਼੍ਰੀ ਨਾਨਕ ਕੋ ਸੇਵਕ ਭਇਓ ॥ ੭ ॥ ਸੱਤਿਨਾਮ ਸਿਮਰਹੁ ਦਿਨ ਰਾਤੀ। ਗੁਰ ਬਾਨੀ ਪੜਿ ਹੈ ਚਿਤ ਸ਼ਾਂਤੀ। ਮਨਸੋਂ ਮਿਲੇ ਸਦਾ ਮਿਲ ਰਹੈ[3]। ਪੁਨ ਬਿਯੋਗ ਸੋ ਕਬਹੁੰ ਨ ਲਹੈ ॥ ੮ ॥ ਦ੍ਰਿਸ਼ਟਿਮਾਨ ਪਰ ਕਹਾਂ ਸਨੇਹੁ[4]। ਬਿਨ ਸਨਹਾਰੇ ਆਦਿਕ ਦੇਹੁ। "ਸੱਤਾ ਚੇਤਨ ਦੁਰਿਬੋ ਹਾਰੀ। ਬਾਲ ਬ੍ਰਿੱਧ ਬਧ ਕੇ ਨ ਮੜਾਰੀ ॥ ੯ ॥ ਸਦਾ ਏਕ ਰਸ ਪਰਮ ਪੁਨੀਤਾ। ਨਿਜ ਸਰੂਪ ਲਖਿ ਥਿਰ ਕਰਿ ਚੀਤਾ[5]। ਜਿਸ* ਮੈਂ ਦੁਖ ਸੁਖ ਹਰਖ ਨ ਸ਼ੋਕ। ਆਵਨ ਜਾਨ ਨ ਲੋਕ ਪ੍ਰਲੋਕ ॥ ੧੦ ॥ ਮਨ ਥਿਰ ਸਦਾ ਤਿਸੀ ਮਹਿੰ ਕਰੀਅਹਿ। ਸਦਾ ਸਰੂਪ ਅਨੂਪ ਸੰਭਰੀਅਹਿ[6]। ਇਮ ਕਹਿ ਖੁਸ਼ੀ ਕਰੀ ਗੁਰ ਜਬੈ। ਚਰਨ ਕਮਲ ਸੰਗ ਲਿਪਟਨੋ ਤਬੈ ॥੧੧ ॥ ਤਜੈ ਨ ਜਾਹਿ ਸੀਸ ਧਰਿ ਰਹਿਓ। ਹਾਥਨਿ ਸਾਥ ਪਲੋਸਤਿ ਗਹਿਓ।ਕਿਤਿਕ ਬਾਰਿ ਮਹਿੰ[7] ਗੁਰੂ ਛੁਰਾਏ। ਪ੍ਰੇਮ ਬਸੀ ਦ੍ਰਿਗ ਜਲ ਚੁਚਿ ਆਏ॥ ੧੨ ॥ ਬਾਰਿ ਬਾਰਿ ਬੰਦਨ ਕਰਿ ਭਲੇ।

---

[1]ਪ੍ਰੇਮ ਵਾਲਾ ਹੈਆ ਹਾਂ। [2]ਦਰਸ਼ਨ ਦੇਖਣ ਨੂੰ ਚਾਹੰਦਾ ਰਹਾਂ। [3]ਜੋ ਮਨ ਨਾਲ ਮਿਲੇ ਹੋਏ ਹਨ ਉਹ ਸਦਾ ਹੀ ਮਿਲ ਰਹੇ ਹਨ। [4]ਕੀਹ ਪਯਾਰ ਕਰਨਾ ਹੋਯਾ। [5](ਦੇਹਾਦਿਕਾਂ ਨੂੰ) ਪ੍ਰਕਾਸ਼ਣ ਵਾਲੀ ਜੋ ਚੇਤਨ ਸੱਤਾ ਹੈ ਸੋ ਬਾਲ ਬ੍ਰਿੱਧ ਆਦਿ ਅਵਸਥਾ ਵਿਚ ਨਹੀਂ ਭਾਵ ਦੇਹ ਆਦਿ ਅਵਸਥਾ ਨਾਲ ਬਦਲਦੀ ਹਨ ਪਰ ਉਹ ਹਰ ਅਵਸਥਾ ਵਿਚ ਜਿਵੇਂ ਜੈਸੀ ਰਹਿੰਦੀ ਹੈ, ਉਹ ਪਰਮ ਪੁਨੀਤ ਸਦਾ ਇਕ ਰਸ ਰਹਿੰਦੀ ਹੈ, ਉਸਨੂੰ ਅਪਣਾ ਸਰੂਪ ਜਾਣ ਕੇ ਚਿਤ ਨੂੰ ਟਿਕਾਓ। [ਦੇਹ ਤੋਂ ਬੁੱਧੀ ਤਕ ਸਭ ਦ੍ਰਿਸ਼ਟਮਾਨ ਹਨ, ਚੇਤਨ ਦ੍ਰਿਸ਼ਟਾ ਹੈ, ਇਸੇ ਦੀ ਸੱਤਾ ਨਾਲ ਬੁੱਧੀ ਆਦਿਕ ਸਫੁਰਣ ਹੁੰਦੇ ਹਨ। ਇਹ ਜੋ ਅੰਦਰ ਸ਼ੁਧ ਚੇਤਨ ਹੈ ਇਹ ਅਪਣਾ ਸਰੂਪ ਹੈ, ਇਹ ਦ੍ਰਿਸ਼ਟਾ ਹੈ]। [6]ਕਿੰਨਾਂ ਚਿਰ ਪਿੱਛੋਂ। *ਪਾ:–ਚਿਤ।

ਬਿਦਾ ਭਯੋ ਚਿਤ ਚਹਤਿ ਨ ਚਲੈ।ਮੁਰਿ ਮੁਰਿ ਹੇਰਤਿ ਨੀਠ ਚਲੈਂਤਾ।ਉਰ ਧਰਿ ਲੀਨਿ ਧਯਾਨ ਭਗਵੈਂਤਾ ॥ ੧੩ ॥ ਬਹੁਤ ਮੋਲ ਕੋ ਬਰ[1] ਸਿਰੁਪਾਇ। ਕਰੁਨਾ ਸਹਿਤ ਗੁਰੂ ਤੇ ਪਾਇ।ਸਿਰਪਰ ਧਰਿ ਨਿਜ ਆਇਵਿ ਡੇਰੇ।ਚਢਯੋ ਤੁਰੰਗਮ ਪਰ ਮਗ ਪ੍ਰੇਰੇ ॥ ੧੪ ॥ ਗੁਰੁ ਗੁਰੁ ਸਿਮਰਤਿ ਕੀਨਿ ਪਯਾਨਾ। ਲੈ ਕਰਿ ਅਪਨਿ ਸਮਾਜ ਮਹਾਨਾ। ਗਯੋ ਆਪਨੇ ਦੇਸ਼ ਮਝਾਰੀ। ਜਹਿਂ ਕਹਿ ਕੀਰਤਿ ਗੁਰਨਿ ਉਚਾਰੀ ॥੧੫॥ ਇਮ ਮੱਖਣ ਜਬਿ ਸਦਨ ਸਿਧਾਰਾ। ਭਯੋ ਸਫਲ ਨਿਜ ਜਨਮ ਸੁਧਾਰਾ।ਪੀਛੈ ਸਤਿਗੁਰੁ ਉੱਦਮ ਧਰੈਂ। ਨਗਰ ਬਸਾਵਨਿ ਕੋ ਚਿਤ ਕਰੈਂ ॥ ੧੬ ॥ ਨ੍ਰਿਪ ਕੇ ਲੋਕ ਗ੍ਰਾਮ ਕੇ ਔਰ। ਕਰਤਿ ਮਾਲਕੀ ਜੇ ਤਿਸ ਠੌਰ। ਤਿਨ ਕੋ ਨਿਕਟਿ ਮਸੰਦ ਪਠਾਯੋ।ਜਾਇ ਪਹੁੰਚਿ ਪ੍ਰਸੰਗ ਸੁਨਾਯੋ ॥੧੭॥ 'ਸ਼੍ਰੀ ਹਰਿ ਗੋਵਿੰਦ ਗੁਰੂ ਬਿਸਾਲਾ।ਤਿਨ ਕੇ ਨੰਦਨ ਧੀਰ ਕ੍ਰਿਪਾਲਾ। ਜਿਨ ਸ਼੍ਰੀ ਤੇਗ ਬਹਾਦਰ ਨਾਮੂ।ਬਿਰਤਿ ਸ਼ਾਂਤਕੀ ਬਡ ਗੁਨ ਧਾਮੂ ॥ ੧੮ ॥ ਸੋ ਚਾਹਤਿ ਹੈਂ ਨਗਰ ਬਸਾਏ। ਥਾਂਨ ਚੌਡਿਕਾ ਤਰੇ ਸੁਹਾਏ[2] । ਜਥਾ ਇਨਹੁੰ ਕੇ ਜੇਸ਼ਟ ਭ੍ਰਾਤਾ । ਬਾਬਾ ਗੁਰਦਿੱਤਾ ਬੱਖਜਾਤਾ ॥ ੧੯ ॥ ਪੂਰਬ ਆਇ ਨਿਕਟਿ ਗਿਰ[3] ਥਾਨ । ਪਿਖਿ ਰਮਣੀਕ ਅਨੰਦ ਮਹਾਨ । ਸ਼੍ਰੀ ਕੀਰਤਪੁਰਿ ਕੀਨਿ ਬਸਾਵਨਿ । ਚਾਰਹੁ ਬਰਨ ਕਰੈ ਘਰ ਪਾਵਨਿ ॥ ੨੦ ॥ ਤਿਮ ਅਭਿਲਾਖਤਿ ਥਿਰਤਾ ਲਹੇ । ਜ਼ਰ ਖਰੀਦ ਛਿਤ ਕੋ ਚਿਤ ਚਹੇ[4]। ਇਸ ਕਾਰਨ ਤੇ ਹਮ ਚਲਿ ਆਏ[5]।ਸੁਨਿ ਮਸੰਦ ਤੇ ਨਰ ਸਮੁਦਾਏ ॥ ੨੧ ॥ ਅਵਨੀ ਪਤਿ ਕੋ ਬੂਝਨਿ ਕੀਨਾ । ਦੀਨਿ ਹੁਕਮ ਨੀਕੈ ਚਿਤ ਚੀਨਾ । ਨ੍ਰਿਪ ਕੇ ਨਰ ਅਰੁ ਗ੍ਰਾਮਨਿ ਕੇਰੇ । ਆਇ ਸਥਾਨ ਸਰਬ ਕੋ ਹੇਰੇ ॥ ੨੨ ॥ ਮਿਲਿ ਸਭਿਹਿਨਿ ਜਿਮ ਮੋਲ ਬਖਾਨਾ । ਕੇਤਿਕ ਦੀਨਿ ਦਰਬ ਤਿਨ ਪਾਠਾ[6] । ਜ਼ਰ ਖਰੀਦ ਕੋ ਪਟੇ ਲਿਖਾਏ । ਲੈ ਸਤਿ-ਗੁਰ ਨਿਜ ਨਿਕਟਿ ਰਖਾਏ॥੨੩॥ਸੁਚਿਤ ਮਹੂਰਤ* ਮਹਿਂ ਕਰਿ ਤਯਾਰੀ । ਗਨ ਕਾਰੀਗਰ ਲੀਨਿ ਹਕਾਰੀ । ਬ੍ਰਿੰਦ ਮਜੂਰਨਿ ਦੇ ਧਨ ਆਨੇ । ਲੈ ਸਭਿ ਅਪਨੇ ਸੰਗ ਪਯਾਨੇ[7] ॥ ੨੪ ॥ ਸਭ ਤਰਕੀਬ ਆਪ ਉਪਦੇਸ਼ੀ । ਸਦਨ ਆਦਿ ਕੀ ਨਾਂਵ ਵਿਸ਼ੇਸ਼ੀ । ਥਾਨ ਅਜੀਤ ਜਾਨਿ ਪੁਰਿ ਕੀਨਾ[8] ।

[1]ਸ੍ਰੇਸ਼ਟ । [2]ਇਥੇ ਉਸ ਟਿੱਲੇ ਤੋਂ ਮੁਰਾਦ ਹੈ, ਜਿਸਨੂੰ ਹੁਣ ਨੈਣਾਂ ਦੇਵੀ ਕਹਿੰਦੇ ਹਨ। ਤਦੋਂ 'ਥਾਨ' ਇਥੇ ਕੋਈ ਨਹੀਂ ਸੀ । [3]ਪਹਾੜ ਦੇ ਕੋਲ (ਕੀਰਤਪੁਰ) । [4]ਜ਼ਮੀਨ ਮੁੱਲ ਲੈਣੀ ਚਾਹੁੰਦੇ ਹਨ । [5]ਤਿਨ੍ਹਾਂ ਦੇ ਹੱਥ । [6](ਕਾਰੀਗਰ) ਲੈਕੇ (ਮਜੂਰ) ਚੱਲੇ । [7]ਅਜੀਤ ਥਾਨ ਜਾਣਕੇ ਨਗਰ ਵਸਾਵਣਾ ਅਰੰਭਿਆ । *ਦੇਖੋ ਰਾਸ ੩ ਅੰਸੂ ੬੭ ਅੰਕ ੪੭ ਦੀ ਟੂਕ ।

ਖਿਨ ਮਹੁਰਤ* ਮਹਿ ਚਿਤ ਚੀਨਾ[1] ॥ ੨੫ ॥ ਟਕ ਲਗਾਇ ਗੁਰ ਪ੍ਰਥਮ ਮਨਾਏ[2]। ਦਾਸਨਿ ਤੇ ਪਕਵਾਨ ਅਨਾਏ। ਸਰਬ ਪ੍ਰਕਾਰ ਕੀਨਿ ਗਨ ਮੰਗਲ। ਜਿਨ ਦਰਸ਼ਨ ਤੇ ਮਿਟਹਿ ਅਮੰਗਲ॥੨੬॥ਕਾਰੀਗਰ ਲਗਾਇ ਗਨ ਦਏ। ਸਦਨ ਉਸਾਰਨਿ ਲਾਗਤਿ ਭਏ। ਬਸਨਹਾਰ ਗਨ ਲੋਕ ਬੁਲਾਏ। ਦਾਨ ਮਾਨ ਕਰਿ ਸੋ ਹਰਖਾਏ ॥ ੨੭ ॥ ਨਿਕਟਿ ਕਿ ਦੂਰ ਸੁਨਨੋ ਸਭਿਹੂੰਨਿ। 'ਗੁਰ ਪੁਰਿ ਬਸਨਿ ਲਗਨੋ ਬਿਚ ਦੂੰਨ'[3]। ਕੋਤਿਕ ਧਨਕ ਆਇ ਕਰਿ ਮਿਲੇ । ਬਨਜ ਹੇਤੁ ਹਾਟਨਿ ਕਰਿ ਭਲੇ ॥ ੨੮ ॥ ਕਿਤਿਕ ਮਿਹਨਤੀ ਮਾਨਵ ਆਏ।–ਚਲਹਿ ਜੀਵਕਾ–ਮਨ ਲਖਿ ਪਾਏ। ਅਪਨੇ ਸਦਨ ਉਸਾਰਨਿ ਚਹੇ। ਸੁਤ ਬਨਿਤਾ ਲੇ ਕਰਿ ਤਹਿੰ ਰਹੇ॥੨੯॥ ਕੋਤਿਕ ਦ੍ਰਾਬੇ ਆਦਿਕ ਦੇਸ਼। ਬਸਨਹਾਰ ਮਿਲਿ ਗੁਰੂ ਵਿਸ਼ੇਸ਼। ਕਿਤਿਕ ਪਹਾਰਨਿ ਕੀ ਜਹਿੰ ਦੂੰਨ। ਗੁਰ ਪੁਰਿ ਬਸਨਿ ਜਾਨਿ ਸਭਿਹੂੰਨਿ॥ ੩੦ ॥ ਸੁਤ ਬਨਿਤਾਦਿਕ ਲਿਏ ਕੁਟੰਬ । ਬਸਨੋ ਚਹਤਿ ਭੇ ਗੁਰੂ ਅਲੰਬ। ਮਿਲਹਿੰ ਮਸੰਦਨਿ ਕੇ ਸੰਗਿ ਜਾਇ। ਚਹਤਿ ਵਸਤੁ ਕੱ ਜਾਚਤਿ ਪਾਇ ॥ ੩੧ ॥ ਹੁਕਮ ਕਿਯੋ ਸ਼੍ਰੀ ਤੇਗਬਹਾਦਰ।'ਜੋ ਮੰਗਹਿ ਕੁਛ, ਦੀਜਹਿ ਸਾਦਰ।' ਆਂਤੇ ਕਰੀ ਸਹਾਇ ਮਸੰਦ। ਕਾਸ਼ਟ ਆਦਿਕ ਦੇਤਿ ਬਿਲੰਦ ॥ ੩੨ ॥ ਕੋਤਿਕ ਚਿਨਹਿ ਚਿਨਾਵਹਿ ਕੋਈ। ਲੇ ਕੁਟੰਬ ਬਾਸੇ ਤਹਿੰ ਤੋਈ। ਚਿਨੀ ਦੁਕਾਨ ਬਜ਼ਾਰ ਬਨਾਯੋ । ਲੇ ਵਸਤੁਨਿ ਬਿਵਹਾਰ ਚਲਾਯੋ ॥ ੩੩ ॥ ਸੰਗਤਿ ਆਵਤਿ ਦੇਸ਼ ਬਿਦੇਸ਼। ਸੋਦਾ ਹੋਵਨਿ ਲਗਨੋ ਬਿਸ਼ੇਸ਼। ਚਾਵਰ, ਚੂਨ, ਦਾਰ ਤੇ ਆਦਿ। ਸਭਿ ਬਨਜਹਿੰ ਹਿਤ ਭੋਜਨ ਸਾਦਿ ॥੩੪॥ ਇਸ ਬਿਧਿ ਕਿਤਿਕ ਬਸੇ ਤਹਿੰ ਆਨਿ । ਮਿਹਨਤ ਮਾਨਵ ਠਾਨਿ ਮਹਾਨ। ਲੋਤਿ ਮਜੂਰੀ ਜੋ ਜਿਸ ਕਰਿ ਹੀ। ਅਪਨਿ ਜੀਵਕਾ ਸਭਿ ਅਨੁਸਰਹੀਂ[4] ॥ ੩੫ ॥ ਪ੍ਰਥਮ ਸਭਿਨਿ ਕੋ ਜੋ ਜਿਸ ਲਾਇਕ । ਦੇਤਿ ਭਏ ਗੁਰੂ ਸਭਿ ਸੁਖਦਾਇਕ। ਪ੍ਰਥਮ ਗੁਰਨਿ ਜਿਮ ਨਗਰ ਬਸਾਏ। ਤਿਮ ਹੀ ਹੋਤਿ ਭਯੋ ਸਮੁਦਾਏ[5] ॥ ੩੬ ॥ ਪੁਨ ਸਤਿਗੁਰ ਨਿਜ ਧਾਮਨਿ ਕੇਰੀ। ਨੀਵੀ ਨੀਵ ਖੁਦਾਇ ਘਨੇਰੀ। ਖਰੇ ਹੋਇ ਕਰਿ ਜੁਗਤਿ ਬਤਾਈ। 'ਇਮ ਚਿਨੀਯਹਿ

[1]ਜਿੱਤ ਦੇ ਮਹੂਰਤ ਚਿੱਤ ਵਿਚ ਜਾਣ ਕੇ। [2]ਪਹਿਲੇ (ਅੱਠੇ) ਗੁਰੂ ਸਿਮਰੇ । [3](ਪਹਾੜ ਦੀ) ਦੂਣ ਵਿੱਚ। [4]ਅਪਣੀ ਜੀਵਕਾ ਸਾਰੇ ਚਲਾਉਂਦੇ ਹਨ, [ਸੰਸ:, ਅਨੁਸਰਣ। ਅਨੁ ਸ਼੍ਰੀ]। [5]ਤਿਵੇਂ ਹੀ (ਇੱਥੇ ਸ਼੍ਰੀ ਲੋਕਾਂ ਦਾ) ਇਕੱਠ ਹੋਇਆ। *ਦੇਖੋ ਰਾਸ ੩ ਅੰਸੂ ੬੭ ਅੰਕ ੪੭ ਦੀ ਟੂਕ।

ਨਿਕੇਤ ਸੁਖਦਾਈ'॥ ੩੭॥ ਸੁਨਿ ਕਾਰੀਗਰ ਲਗੇ ਉਮਾਰਨਿ। ਸੁੰਦਰ ਘਰ ਸਮੇਤ ਬਿਸਤਾਰਨਿ। ਇਕ ਧੂਮਸਾਲਾ ਬਡੀ ਬਨਾਈ। ਜਿਸ ਮਹਿੰ ਸੰਗਤਿ ਉਤਰਹਿ ਆਈ॥ ੩੮॥ ਰਾਖੇ ਦਰ ਅਨੇਕ ਚਹੁੰ ਓਰ। ਗ੍ਰੀਖਮ ਮਹਿੰ ਸਮੀਰ[1] ਕੀ ਲੌਰ। ਇਕ ਦਰ ਕੋ ਕੋਤਿਕ ਬਨਵਾਏ[2]। ਇਸ ਪ੍ਰਕਾਰ ਪੁਰਿ ਗੁਰੂ ਬਸਾਏ॥ ੩੯॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਸ਼੍ਰੀ ਅਨੰਦ ਪੁਰ ਬਸਾਵਨਿ' ਪ੍ਰਸੰਗ ਬਰਨਨੰ ਨਾਮ ਅਸ਼ਟ ਬਿੰਸਤੀ ਅੰਸੁ॥ ੨੮॥

੨੯. [ਮਾਖੇ ਦੈਂਤ]।

ਦੋਹਰਾ॥ਸਤਿਗੁਰ ਰਿਦੈ ਬਿਚਾਰਿ ਕਰਿ ਪਿਖਿ ਪੁਰਿ ਕੀ ਦਿਸ਼ਿ ਦੌਨ[3]।ਹੁਤੋ ਮਸੰਦਨਿ ਸਹਿਤ ਥਿਤ, ਚਢਿ ਕਰਿ ਊਚੇ ਭੌਨ॥ ੧॥ ਚੌਪਈ॥ [4]ਇਕ ਦਿਸ਼ਿ ਧਾਰ ਫੈਲ ਜੁਤਿ ਸੈਲ। ਹਰਿਤ ਤਰੋਵਰੁ ਸੁੰਦਰ ਸੈਲ[4]। ਦਿਖੀਅਤਿ ਗਿਰਵਰ ਤੁੰਗ ਨਜੀਕਾ। ਜਹਾਂ ਬਾਸ ਸ਼੍ਰੀ ਦੇਵੀ ਜੀ ਕਾ* ॥ ੨॥ ਦੁਤਿਯ ਦਿਸ਼ਾ ਦ੍ਰਿਗ ਫੈਰਤਿ ਹੇਰਾ। ਸਤੁੱਦ੍ਰਵ ਕੇਰ ਪ੍ਰਵਾਹ ਬਡੇਰਾ। ਹੋਤਿ ਅਨੰਦ ਪਿਖੇ ਅਭਿਰਾਮੂ। ਯਾਂਤੇ ਧਰਿ ਅਨੰਦਪੁਰਿ ਨਾਮੂ॥ ੩॥ ਜਿਸ ਦਿਨ ਧਰਨੌ ਸੁ ਨਾਮ ਗੁਸਾਈਂ। ਤਿਸ ਤੇ ਨਿਸਾ ਭਈ ਜਬਿ ਆਈ। ਖਾਨ ਪਾਨ ਕਰਿ ਪੌਢਨਿ ਕੀਨਾ। ਤਿਮਰ ਦਸੋ ਦਿਸ਼ਿ ਛਾਯੋ ਪੀਨਾ॥੪॥ਤਬਿ ਇਕ ਦਾਨਵ ਆਵਨਿ ਚਹਯੋ। ਬਹੁ ਦੁਰਗੰਧਤਿ ਬਾਯੁ ਬਹਯੋ। ਜਬਿ ਬਦਬੋਇ ਗੁਰੂ ਕੌ ਆਈ। ਮੁਖ ਤੇ ਬਸਨ ਠਾਨਿ[5] ਸਹਿਸਾਈ॥ ੫॥ ਕਰਯੋ ਬਿਲੋਕਨਿ ਜਿਸ ਦਿਸ਼ਿ ਪੌਰਦਾਰੁਨ ਬੇਖ ਖਰਯੋ ਤਿਸ ਠੌਰ।ਮਹਾਂ ਭਯਾਨਕ ਰੂਪ ਦਿਖਾਵਾ। ਜਿਹ ਕੇ ਪਿਖੇ ਤ੍ਰਾਸ ਨਰ ਪਾਵਾ॥ ੬॥ ਸੀਸ ਮਹਾਂਨ ਬਿਖਾਨ ਖਰੇ ਖਰ[6]। ਲਾਲ ਬਿਸਾਲ ਕਰਾਲ ਬਾਲ ਧਰਿ[7]। ਓਠਨਿ ਕੋ ਚਾਟਤਿ ਬਡ ਜੀਹਾ[8]। ਰਕਤ ਬਿਲੋਚਨ ਦਾਰੁਨ ਦੀਹਾ[9]॥ ੭॥ ਸ਼ਮਸ ਬਾਲ ਭੀ[10] ਲਾਲ

---

[1]ਠੰਢੀਹਵਾ। [2]ਇਕ ਦਰਵਾਜ਼ੇ ਵਾਲੇ ਭੀ ਕਈ (ਮੰਦਰ) ਬਣਵਾਏ। [3]ਪੁਰ ਦੀ ਦੋਹਾਂ ਤਰਫਾਂ ਵੱਲ ਦੇਖਿਆ। [4]ਇਕ ਪਾਸੇ ਪਹਾੜ ਸੋਨੀ ਪੱਥਰਾਂ ਸਣੇ ਫੈਲ ਰਹੀ ਹੈ (ਉਪਰ ਉਸਦੇ) ਹਰੇ ਬਿੱਛਾਂ ਦਾ ਸੁਹਣਾ ਨਜ਼ਾਰਾ ਹੈ। [ਧਾਰ=ਪਾਣੀ ਦੀ ਰੌਅ। ਇਕ ਪਹਾੜੀ ਸ਼ੋਣੀ ਨੂੰ ਦੂਜੀ ਪਹਾੜ ਸ਼ੋਣੀ ਤੋਂ ਪਾਣੀ ਦੀ ਰੌਅ ਹੀ ਨਿਖੇੜਦੀ ਹੈ, ਇਸ ਕਰਕੇ ਪਹਾੜ ਸ਼ੋਣੀ ਦਾ ਨਾਉਂ ਧਾਰ ਪੈ ਗਿਆ ਹੈ]। [5]ਪੱਲਾ ਲੈ ਕੇ। [6]ਸਿੰਗ ਬੜੇ ਤਿੱਖੇ। [7](ਸਿਰ ਉਤੇ) ਬੜੇ ਭਿਆਨਕ ਲਾਲ ਵਾਲ ਧਾਰੇ ਹੋਏ ਹਨ। [8]ਜ਼ਬਾਨ। [9]ਬੜੇ ਭਿਆਨਕ। [10]ਦਾੜ੍ਹੀ ਦੇ ਵਾਲ ਬੀ। *ਇਹ ਗੱਲ ਗੁਰੂ ਜੀ ਪਰ ਕੋਈ ਅਸਰ ਨਹੀਂ ਰੱਖਦੀ ਸੀ, ਜਦਕਿ ਛੇਵੀਂ ਪਾਤਸ਼ਾਹੀ ਦੇ ਸਮੇਂ ਦੇ ਹਾਲ ਦਬਿਸਤਾਨ ਮਜ਼ਾਹਬ ਵਾਲੇ ਨੇ ਲਿੱਖੇ ਹਨ ਤੇ ਦੱਸਿਆ ਹੈ ਕਿ ਕੀਕੂੰ ਸਿਖ ਦੇਵੀ ਪੂਜਨ ਨੂੰ ਮਖ਼ੌਲ ਨਾਲ ਦੇਖਦੇ ਸਨ। ਤੇ ਕਵੀ ਜੀ ਐਉਂ ਲਿਖ ਰਹੇ ਹਨ ਜਿਵੇਂ ਓਥੇ ਮੰਦਰ ਸੀ ਜੋ ਵਾਸਤਵ ਵਿੱਚ ਕੋਈ ਨਹੀਂ ਸੀ।

ਬਛੇਰੇ। ਗਰ ਮਹਿੰ ਕਰ ਮਹਿੰ ਹਾਡ ਘਨੇਰੇ। ਕਾਰੋ ਰੰਗ ਅੰਗ ਸ਼ਕਿ ਕੇਰਾ। ਚੂਲ ਉਦਰ ਅਰੁ ਧੁਮਨੀ ਹੇਰਾ[1] ॥ ੮ ॥ ਹਾਥਨਿ ਮਹਿੰ ਨਰ ਮੁੰਡ ਬਜਾਵਹਿ। ਕ੍ਰਰ ਦ੍ਰਿਸ਼ਟਿ ਤੇ ਗੁਰਨਿ ਡਰਾਵਹਿ। 'ਅਬਿ ਹਮ ਥੇ ਹੈਂ[2]ਤ੍ਰਿਧ ਸ਼ੋਗਕਹੈਂ[3]ਤ੍ਰਿਪਤਹਿ ਰਕਤ ਇੰਦ ਜਬਿ ਲਹੈਂ[4]* ॥੯॥ ਨਿਜ ਪੁਰਿ ਹਮਰੇ ਬਾਸ ਬਸਾਯੋ[5]। ਭਨਕ ਨਹੀਂ ਉਰ ਮੈਂ ਡਰਪਾਯੋ[6]। ਇਮ ਬੋਲਤਿ ਕੈ ਸੁਨਿ ਰਿਸ ਧਰਿਕੈ। ਧਨੁਖ ਧਰਨੋ ਢਿਗ ਗੁਰੁ ਗਹਿ ਕਰਿਕੈ॥੧੦॥ਤੀਖਨ ਭੀਖਨ ਸੰਧਨੋ[7] ਬਾਨ। ਜਬਿ ਖੈਂਚਨੋ ਕਰਿ ਬਾਹੁਨਿ ਤਾਨਿ[8]। ਲਖਨੋ[9] –ਪ੍ਰਤਾਪ ਸ਼ਕਤਿ ਮੈਂ ਮਹਾਂ। ਮੋ ਕਹੁ ਪਿਖਿ ਸਧੀਰ ਥਿਰ ਇਹਾਂ[10] ॥ ੧੧ ॥ ਐਸੀ ਹੋਇ ਨ, ਸਰ ਕੋ ਛੋਰਹਿੰ। ਅਜ਼ਮਤ ਬਲ ਤੇ ਮੁਰ ਉਰ ਚੋਰਹਿੰ–। ਤ੍ਰਸਤਿ ਹੋਇ ਕਰਿ ਤਬਿ ਘਿਘਿਆਯੋ।ਕਰੇ ਕੋਪ ਗੁਰਬਾਕ ਅਲਾਯੋ॥੧੨॥ 'ਖਰੋ ਹੋਹੁ ਤੁਝ ਜਾਨਿ ਨ ਦੈਹੈਂ। ਏਕ ਬਾਨ ਤੇ ਪ੍ਰਾਨਹਿ ਘੈਹੈਂ। ਹਿਲਨੋ ਡਰਾਵਨਿ ਅਪਰ ਨਰਨਿ ਕੋ। ਛਿਨ ਮੈਂ ਕਰਹਿੰ ਨਾਸ ਤੁਵ ਤਨ ਕੋ॥੧੩॥ ਫੇਰ ਨ ਫੇਰਾ ਕਰਹਿੰ, ਨ ਹੇਰੈਂ।ਸਹਿਤ ਕੁਟੰਬ ਹਤਹਿੰ ਇਸ ਬੇਰੈ। ਨਾਂਹਿ ਤ ਕਹੁ ਅਪਨੋ ਬਿਰਤਾਂਤ। ਢਾਉਂ ਨਾਉਂ ਕੀਜਹਿ ਬੱਖਯਾਤ[11] ॥੧੪॥ ਸੁਨਿ ਕਰ ਜੋਰਿ ਨਿਹੋਰਨਿ ਕਰਤਾ।ਸਨਮੁਖ ਹੁਇਕਰਿ ਅਸੁਰ[12]† ਉਚਰਿਤਯਃ– 'ਮਾਖੋ ਨਾਮ ਜਾਨੀਅਹਿ ਮੇਰਾ। ਇਸ ਪੀਪਰ ਤਰੁ ਪਰ ਨਿਤ ਡੇਰਾ॥੧੫॥ ਚਿਰੀਕਾਲ ਕੋ ਬਾਸ ਹਮਾਰੋ। ਨਿਜੁ ਕੁਟੰਬ ਜੁਤਿ ਰਹਤਿ ਸੁਖਾਰੋ। ਛੀਨ ਲੀਨਿ ਤੁਮ ਕੀਨਿ ਬਸੇਰਾ।ਚਹੋ ਬਸਾਵਨਿ ਨਗਰ ਬਛੇਰਾ ॥ ੧੬ ॥ ਰਹਨੋ ਨ ਜਾਇ ਸਮੀਪ ਤੁਮਾਰੇ। ਕਰਹੁ ਕੀਰਤਨ ਊਚ ਉਚਾਰੇ। ਪਢਹਿੰ ਸਿੱਖ ਊਚੇ ਗੁਰੁ ਬਾਨੀ। ਹਮਰੀ ਕੁਲ ਕੋ ਇਹ ਦੁਖਦਾਨੀ ॥੧੭॥ ਛੱਛਨ ਸਗਲ ਦੇਸ਼ ਕੀ ਹੋਈ। ਕਛੂ ਨ ਭੱਛਨ ਦੇਂ ਹਮ ਜੋਈ[13]। ਸ਼ਬਦ ਪਢਤਿ ਜਹਿੰ ਲਗਿ ਸਿਖ ਫਿਰੈਂ। ਤਿਸ ਦਿਸ਼ਿ ਮਹਿੰ ਡਰ ਕਰਿ ਨਹਿੰ ਬਰੈਂ॥੧੮॥ ਅਪਰ ਥਾਨ ਕਿਤ ਨਗਰ ਬਸਾਵਹੁ। ਹਮਰੋ ਬਾਸਾ ਇਹਾਂ ਬਚਾਵਹੁ।

---

[1]ਨਾੜੀਆਂ ਦਿੱਸਦੀਆਂ। [2]ਬਹੁਤਾ ਲਹੂ ਜਦ ਲਵਾਂਗੇ ਤਾਂ ਰੱਜਾਂਗੇ। [3]ਸਾਡੇ ਵੱਸਣੇ ਦੀ ਜਗਾ ਵਿਚ ਅਪਣਾ ਨਗਰ ਵਸਾਇਆ ਹੈ। [4]ਜੋੜਿਆ। [5]ਭੁਜਾਂ ਦੇ ਬਲ ਕਰਕੇ। [6](ਰਾਖਸ਼ ਨੇ) ਜਾਣਿਆ। [7]ਮੈਨੂੰ ਵੇਖ ਕੇ ਸਹਿਤ ਧੀਰਜ ਦੇ ਖੜੇ ਰਹੋ ਹਨ ਏਥੇ। [8]ਦੇਂਤ।[9]ਜੋ ਸਾਨੂੰ ਕੋਈ ਵਸਤੂ ਖਾਣ ਨਹੀਂ ਦੇਂਦੇ। (ਅ) ਜੋ (ਅਸੀਂ ਖਾਂਦੇ ਸਾਂ ਹੁਣ) ਕੁਛ ਭੀ ਖਾਣ ਨਹੀਂ ਦੇਣਗੇ, ਕਿਉਂ ? ਉੱਤਰ ਅਗੇ ਪੜ੍ਹੋ 'ਸ਼ਬਦ ਪਢਤ' ਇਤਿਆਦੀ। *ਪਾ:–ਜਲ ਚਹੈਂ। †ਪਾ:–ਐਸੇ।

ਬਰਖ ਸਾਤ ਸੈ ਬੀਤੇ ਮੋਹੀ। ਬਹੁ ਗੁਜ਼ਰਾਨ ਕੁਲੀ ਬਿਧਿ ਹੋਹੀ ॥ ੧੯ ॥ ਗਿਰ ਕਹਿਲੂਰ ਦੂਣ ਇਹ ਸਾਰੀ। ਬਿਚਰੌਂ ਸਭਿ ਥਲ ਕਰੌਂ ਅਹਾਰੀ। ਭਈ ਚਿੰਤ ਜਬਿ ਕੋ ਤੁਮ ਆਏ। ਛੁਧਤਿ ਰਹਨਿ ਲਾਗੀ ਦੁਖ ਪਾਏ॥੨੦॥ ਇਸ ਕਾਰਨ ਤੇ ਆਯਹੁ ਤੀਰ। ਤੁਮ ਨਹਿੰ ਤ੍ਰਸੇ ਰਹੋ ਧਾਰ ਧਰਿ। ਦੇਖਿ ਬਾਨ ਮਾਰਤਿ ਮਨ ਜਾਨੈ। ਕਰਾਮਾਤ ਜੁਤਿ ਗੁਰੂ ਮਹਾਨੈ ॥ ੨੧ ॥ ਜੋ ਇਮ ਹੋਤਿ ਨ, ਦਤੋ ਮਾਰ[1]। ਕਰਤਿ ਨਗਰ ਕੋ ਨਰਨਿ ਉਜਾਰਿ[2]।ਅਤਿ ਸਮਰਥ ਜੁਤਿ ਜਬਹਿ ਪਛਾਨੈ। ਤਜਿ ਗਿਨਤੀ ਸਭਿ ਬਿਨਤੀ ਠਾਨੈ[3] ॥ ੨੨ ॥ ਅਸ ਕਹਿ ਖਰੋ ਕੰਪ ਤਨ ਕਰਤ।ਸੈਲ ਜੁ ਸੁਰਮੇ ਕੀ ਸਮਸਰਤਾ[4]। ਮਨਹੁ ਸ਼ਸਾਮਘਨ, ਦਾਂਤ ਨਿਕਾਰੇ। ਅਹੈਂ ਬਲਾਕਾ ਬਿਸਦ ਨਿਹਾਰੇਂ[5] ॥ ੨੩॥ਸੁਨਿ ਕਰਿ ਸਤਿਗੁਰੁ ਤੇਗਬਹਾਦੁਰ।ਕ੍ਰੂਰ ਬਾਕ ਤੇ ਕਰਤਿ ਅਨਾਦਰ। 'ਚਲਜੋ ਜਾਹਿ ਅਬਿ ਰਹੋ ਨ ਈਹਾਂ। ਅਪੁਰ ਥਾਨ ਬਸਿਬ ਕਰਿ ਪ੍ਰੀਹਾ" ॥ ੨੪ ॥ ਇਸ ਥਲ ਗੁਰ ਕੁਲ ਅਚਲ ਬਸੇਗੀ। ਬਿਘਨ ਅਨੇਕਨਿ ਤੁਰਤ ਨਸੇਗੀ। ਹੁਇ ਹੈ ਰਾਜ ਪ੍ਰਤਾਪ ਹਮਾਰਾ। ਆਵਹਿ ਸੰਗਤਿ ਵਾਰ ਨ ਪਾਰਾ ॥ ੨੫ ॥ ਤੁਮ ਸਮ ਕੀ ਕਿਮ ਹੋਇ ਰਿਹਾਇਸ਼।ਅਬਿ ਚਲਿ ਜਾਹੁ ਮਾਨਿ ਮਮ ਆਇਸੁ। ਅਪਰ ਮਲੇਛਨਿ ਕੋ ਗਨ ਦੇਸ਼। ਤਹਿੰ ਬਸਿ ਕਰਿ ਗੁਜ਼ਰਾਨ ਵਿਸ਼ੇਸ਼ ॥ ੨੬ ॥ ਇਹਾਂ ਜੰਗ ਬਡ ਪਰਹਿੰ ਪਵਾੜੇ। ਦਲ ਜੁਟਹਿੰ ਕਰਿ ਅਧਿਕ ਅਖਾੜੇ। ਤੁਝ ਕੋ ਬਨਹਿ ਗਮਨ ਇਸ ਕਾਲਾ। ਨਤੁ ਸੰਕਟ ਕੋ ਲਹੈਂ ਬਿਸਾਲਾ[6] ॥ ੨੭ ॥ ਸੁਨਿ ਮਾਖੋ ਤਬਿ ਜੋਰਤਿ ਹਾਥ। 'ਕਰੁਨਾ ਕਰਹੁ ਕੁਛਕ ਗੁਰੁਨਾਥ ! ਮੇਰੋ ਨਾਮ ਕਹੈਂ ਅਰੁ ਸੁਨੈਂ।ਬਿਦਤੌਂ ਜਗਤ, ਚਾਹਿ ਅਸ ਮਨੈ[6]॥੨੮॥ਪੁਰਿ ਮੈਂ ਜਿਮ ਮੋਰੋ ਹੁਇ ਨਾਮੁ।ਕਰਿਬੋ ਉਚਿਤ ਤਥਾ, ਸੁਖ ਧਾਮੁ !'[7]। ਇਮ ਕਹਿ ਬਿਨਤੀ ਕੀਨਿ ਮਹਾਨੀ।ਸੁਨਿ ਕਰਿ ਸਤਿਗੁਰੁ ਕਰੁਨਾ ਠਾਨੀ ॥ ੨੯ ॥ 'ਜਿਤਿਕ ਭੂਪ ਜੁਤਿ ਮਨੁਜ ਪਹਾਰੀ। ਅਰ ਹਿੰਦੂ ਜੇ ਦੇਸ਼ ਮਝਾਰੀ। ਹਮਰੇ ਸਿਖ ਸੇਵਕ ਜੇ ਨਾਂਹੀ। ਅਪਰ ਪੰਥ ਕ ਗਮਨਹਿੰ ਮਾਂਹੀ[7] ॥ ੩੦ ॥ ਸੋ ਸਭਿ ਤੋਹਿ ਨਾਮ ਪਰ ਕਹੈਂ।

---

[1](ਤੁਸੀਂ) ਜੇ ਇਸ ਤਰ੍ਹਾਂ ਦੇ ਨਾ ਹੁੰਦੇ (ਤਾਂ ਮੈਂ) ਮਾਰ ਦੇਂਦਾ । [2]ਉਜਾੜ । [3]ਸੁਰਮੇ ਦੇ ਪਹਾੜ ਵਾਂਙ ਕਾਲਾ । [4]ਬਗਲੇ ਵਤ ਚਿੱਟੇ (ਦੰਦ) ਦਿੱਸਦੇ ਹਨ । [5]ਇੱਛਾ । [6]ਮੇਰੇ ਮਨ ਵਿਚ ਇਹ ਚਾਹ ਹੈ । [7]ਹੋਰ ਪੰਥ (ਭਾਵ ਠਾਕਰ ਪੂਜਾ ਆਦਿ) ਵਿਚ ਚੱਲਣੇ ਵਾਲੇ ।

ਮਾਖੋਵਾਲ ਅਨੰਦਪੁਰਿ ਲਹੈਂ। ਇਮ ਸੈਗਯਾ ਇਸ ਪੁਰਿ ਕੀ ਹੋਇ। ਨਰ ਨਾਰੀ ਭਾਖਹਿਂ ਸਭਿ ਕੋਇ ॥ ੩੧ ॥ ਬਿਦਤਹਿ ਜਗਤ ਵਿਖੈ ਤੁਵ ਨਾਮ। ਬਸਹਿ ਨਗਰ ਇਸ ਥਲ ਅਭਿਰਾਮੁ[1]। ਸੁਨਤਿ ਬਾਕ ਕੋ ਜਿਮ ਗੁਰ ਭਾਖਨੋ। ਹਰਖਤਿ ਹੁਇ ਮਾਖੋ ਨਹਿ ਮਾਖਨੋ[1]॥੩੨॥ ਬੂਝਨਿ ਲਗਸੋ 'ਦੇਸ਼ ਅਬਿ ਕੌਨ ? ਬਸੋਂ ਜਾਇ ਕਰਿ ਕੈ ਨਿਜ ਭੌਨ। ਆਪ ਬਤਾਵਹੁ ਸੋ ਇਸ-ਥਾਨਾ। ਕਰਿ ਬੰਦਨ ਪਦ ਠਾਨਿ ਸੁ ਪ੍ਰਾਨਾ[2]'॥੩੩॥ਤਬਿ ਸਤਿਗੁਰ ਹਿਤ ਤਾਂਹਿ ਬਿਚਾਰਾ। ਲਖਸੋ ਭਵਿੱਖਨਤ ਜੋ ਹੁਇ ਸਾਰਾ। ਕਹਸੋ ਬਾਕ ਮਾਖੋ ਸੰਗ ਫੋਰ। 'ਬਸਸੋ ਚਹੈਂ ਜੋ ਕਾਲ ਬਡਰ॥੩੪॥ਬਿਨ ਚਿੰਤਾ ਚਿਤ ਸਹਿਤ ਕੁਟੰਬ। ਬ੍ਰਿੱਧ ਜੀਵਕਾ ਧਾਰਿ ਅਲੰਬ[3]। ਦੇਸ਼ਬਾਵਨੀ ਤੁਰਕਨਿ ਕੇਰੀ[4]। ਬਾਸਹਿ ਪੁਰੀ ਸਿਰੰਦ ਬਡੇਰੀ॥੩੫॥ਤਹਾਂ ਜਾਇ ਸੁਖ ਸਾਥ ਬਸੀਜਹਿ।ਗਨ ਗ੍ਰਾਮਨਿ ਮਹਿ ਜੀਵਾ ਕੀਜਹਿ। ਸੂਕੇ ਹਰੇ ਖੇਤ ਹੈਂ ਜੋਊ।ਸਭਿਕੀ ਲੇਹੁ ਭੱਛ ਕਰਿ ਤੋਊ॥੩੬॥ਆਛੋ ਦੇਸ਼ ਕਰਹਿਂ ਗੁਜ਼ਰਾਨਾ ।ਸੁਨਹੁ ਤੋਰ ਹਿਤ ਕੀਨਿ ਬਖਾਨਾ॥ਪ੍ਰਥਮੈ ਬਾਸ ਹੋਇ ਤਹਿਂ ਤੋਰਾ।ਕਿਤਿਕ ਕਾਲ ਬੀਤਹਿ ਲਿਹੁ ਹੋਰਾ ॥੩੭॥ਤਹਿਂ ਆਵਹਿ ਬਹੁ ਜਾਤਿ ਤਿਹਾਰੀ।ਬਸਹਿ ਬਠਿੰਡੇ ਕੋ ਜੁ ਮਝਾਰੀ। ਏਕ ਅੱਖ ਜਿਸ ਕੀ ਬਲਵੰਤਾ।ਸੋ ਸੰਮਤ ਕੋ ਬਾਸ ਕਰੰਤਾ ॥੩੮॥ਤਿਸਹਿ ਦੂਰਗ ਤੇ ਦੇਹਿਂ ਨਿਕਾਸੀ[5]। ਕਰਹਿਂ ਪਠਾਵਨਿ ਸੋ ਤੁਝ ਪਾਸੀ। ਬਡ ਕੁਟੰਬ ਕੋ ਲੈ ਕਰਿ ਆਵਹਿ। ਬੀਚ ਸਿਰੰਦ ਬਸਹਿ ਸੁਖ ਪਾਵਹਿ ॥੩੯॥ ਤਿਸ ਕੋ ਸੰਗ ਮੇਲ ਕਰਿ ਰਹੋ। ਸਭਿ ਕੋ ਸਹਿਤ ਬਸਹੁ ਸੁਖ ਲਹੋ'।ਇਮ ਕ੍ਰਿਪਾਲ ਜਬਿ ਥਾਨ ਬਤਾਯਹੁ। ਬੰਦਨ ਠਾਨਿ ਰਿਦੇ ਹਰਖਾਯਹੁ ॥ ੪੦ ॥ ਲੈ ਕਰਿ ਨਿਜ ਕੁਟੰਬ ਕੋ ਸਾਥ। ਸਿਰ ਪਰ ਆਇਸੁ ਮਾਨੀ ਨਾਥ। ਗਯੋ ਸਿਰੰਦ ਬਿਖੈ ਜਹਿਂ ਬਾਗ। ਬਡੇ ਬ੍ਰਿਛਨਿ ਕਹੁ ਕਰਿ ਅਨੁਰਾਗ ॥ ੪੧ ॥ ਬਸਸੋ ਭਲੇ ਨਿਜ ਜੀਵਾ ਕਰੈ। ਖੇਤਨਿ ਕੀ ਸ਼ੈ ਸਭਿ ਕੀ ਹਰੈ[6]। ਬਾਢਿ ਛਟੈਰਹਿਂ ਗਾਹਿ ਬਨਾਵਹਿਂ[7]। ਆਨਹਿਂ ਧਰਹਿਂ ਕਿ[8] ਪੀਸਿ ਪਕਾਵਹਿਂ ॥ ੪੨ ॥ ਸਤਿਗੁਰੁ ਹਰਿ ਪਰਮੇਸ਼ੁਰ ਨਾਮੁ।ਕਰਹਿਂ ਨ, ਕ੍ਰਿੱਤ ਕਰਹਿਂ ਸਭਿ

---

[1](ਫਿਰ) ਗੁੱਸਾ ਨਹੀਂ ਕੀਤਾ। [2]ਚੱਲਣਾ ਕਰਾਂ। [3]ਭਾਰੀ ਜੀਵਕਾ ਦਾ ਆਸਰਾ ਧਾਰਕੇ। [4]ਤੁਰਕਾਂ ਦਾ ਬਵੰਜਾ (ਪਿੰਡਾਂ ਵਾਲਾ) ਦੇਸ਼। [5](ਅਸੀਂ) ਤਿਸ ਨੂੰ ਕਿਲ੍ਹੇ ਤੋਂ ਕੱਢ ਦਿਆਂਗੇ। [6]ਖੇਤਾਂ ਦੀ ਸ਼ੈ ਸਭ ਕਿਸੇ ਦੀ ਲੈ ਜਾਵੇ। (ਅ) ਸੈ=ਤੱਤ, ਸਾਰ, ਹਿੱਸਾ। [7](ਜਦੋਂ) ਵੱਢਕੇ ਇਕੱਠੇ ਕਰਕੇ ਗਾਹ ਬਨਾਉਂਦੇ ਹਨ (ਫੋਕ)। [8]ਲਿਆਕੇ ਰੱਖਣ ਯਾ.....।

ਧਾਮੁ[1]। ਤਿਨ ਤੇ ਵਹਿਰ ਕਿ ਘਰ ਮਹਿ ਹੋਇ[2]। ਸ਼ੈ ਅਨਾਜ ਕੀ ਕਾਢਹਿ ਸੋਇ[3] ॥ ੪੩ ॥ ਕਹੂੰ ਚੁਬਾਈ ਕਹੂੰ ਤਿਹਾਈ। ਕਿਤ ਤੇ ਅਰਧ ਲੇਤਿ ਸੋ ਖਾਈ।ਅਚਵਨਿ ਲਗ[4] ਜੁ ਹਰਿ ਗੁਰ ਨਾਮੂ।ਸਿਮਰਹਿੰ,ਨਹਿ ਪ੍ਰਵਿਸ਼ੈ ਤਿਸ ਧਾਮੁ ॥੪੪॥ ਇਮ ਮਾਖੋ* ਜਬਿ ਗੁਰੂ ਨਿਕਾਰਾ। ਸੁਪਤਿ ਜਥਾ ਸੁਖ ਭਈ ਅਪਾਰਾ[5]। ਸੋਚ ਸ਼ਨਾਨ ਕੀਨਿ ਪ੍ਰਭੁ ਬੈਸੇ। ਪੁਰਿ ਕੀ ਕਾਰ ਕਰਾਵਹਿੰ ਤੈਸੇ ॥ ੪੫ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਮਾਖੋ ਨਿਕਾਸਨਿੰ' ਪ੍ਰਸੰਗ ਬਰਨਨੰ ਨਾਮ ਊਨ ਤ੍ਰਿੰਸਤੀ ਅੰਸੂ ॥ ੨੯ ॥

੩੦. [ਇਕ ਪੀਰ ਦਾ ਸੰਸਾ ਦੂਰ ਕੀਤਾ]।

ਚੌਪਈ ॥ ਸ਼੍ਰੀ ਗੁਰ ਹਰਿ ਗੋਬਿੰਦ ਕੇ ਨੰਦਨ ਬੰਦਨ ਜੋਗ। ਤੇਗ ਬਹਾਦਰ ਧਰਮ ਧੁਰ ਸਦਾ ਰਹੈਂ ਬ੍ਰਿਤਿ ਜੋਗ[6]॥੧॥ਚੌਪਈ।ਮੰਦਿਰ ਸੁੰਦਰ ਹੇਤ ਕਰਾਵਨਿ। ਸ਼੍ਰੀ ਗੁਰ ਸ਼ਿਲਪੀ[7] ਕਰੇ ਅਵਾਹਨਿ[8]।ਬ੍ਰਿੰਦ ਮਜੂਰ ਬੁਲਾਇ ਲਗਾਏ। ਧਰਮਸਾਲ ਕੋ ਬਨੈਂਤ ਬਨਾਏ ॥ ੨ ॥ ਦਾਰ[9] ਬਿਲੰਦ ਸੁਗੰਧਤਿ ਬ੍ਰਿੰਦ। ਨਾਨਾ ਚਿੱਤ੍ਰੁਤਿ ਬਨ ਅਰਬਿੰਦ। ਸੁਘਰਨ ਘਰਿ ਘਰਿ ਘਰ ਘਰ ਦ੍ਵਾਰ[10]।

---

[1]ਸਾਰੇ ਘਰ ਦੀ।[2]ਤਿੰਨਾਂ ਦੇ ਘਰ ਹੋਵੇ ਯਾ ਬਾਹਰ।[3]ਅਨਾਜ ਦੀ ਸ਼ੈ ਸੋ(ਦੋਂਤ)ਕੱਢ ਲਵੇ ।(ਅ) ਸ਼ੈ= ਹਿੱਸਾ,ਤੱਤ।[4]ਛਕਣ ਲੱਗਿਆਂ।[5]ਸਵੇਰ ਹੋਗਈ।[6]ਨਾਵੇਂ ਗੁਰੂਜੋ ਧਰਮਦਾ ਆਸਰਾ ਹਨ ਪਰਮਾਤਮਾ ਵਿੱਚੇ ਜੁੜੀ ਬ੍ਰਿਤੀ ਵਿੱਚ ਸਦਾ ਰਹਿੰਦੇ ਹਨ। [7]ਕਾਰੀਗਰ। [8]ਬੁਲਾਏ । [9]ਲੱਕੜੀਆਂ । [10]ਸੁਘੜ (ਕਾਰੀਗਰਾਂ ਨੇ) ਘੜ ਘੜ ਕੇ ਘਰਾਂ ਘਰਾਂ ਦੇ ਦਰਵਾਜ਼ੇ ਭਾਵ ਕਾਰਗੀਰੀ ਨੇ ਲਕੜੀਆਂ ਘੜ ਤੇ ਚਿੱਤ੍ਰਕਾਰੀ ਵਾਲੀਆਂ ਬਨਾਕੇ ਦਰਾਂ ਦੇ ਬੂਹੇ ਬਨਾਕੇ ਧਰਮਸਾਲ ਸਜਾਈ।

*ਸਤਿਗੁਰਾਂ ਨੇ ਇਕ ਪੁਰਾਤਣ ਉੱਜੜੇ ਨਗਰ ਦੀ ਜੂਹ ਵਿਚ ਅਨੰਦਪੁਰ ਵਸਾਇਆ। ਮਾਖੋ ਵਾਲ ਪੁਰਾਤਣ ਨਾਮ ਸੀ ਜੂਹ ਦਾ। ਹੋ ਸਕਦਾ ਹੈ ਕਿ ਇੱਥੇ ਆਰਯ ਕੁਲ ਦੇ ਆਉਣ ਤੋਂ ਪਹਿਲੋਂ ਅਸਲੀ ਵਸਨੀਕਾਂ ਦਾ ਨਗਰ ਹੋਵੇ ਤੇ ਵਸਾਵਣ ਹਾਰ ਦਾ ਨਾਮ ਮਾਖੋ ਹੋਵੇ, ਕਿਉਂਕਿ ਉਸਨੂੰ ਦੈਂਤ ਲਿਖਜਾ ਹੈ। ਆਰਯ ਕੁਲ ਦੇ ਲੋਕ ਜਦ ਪੰਜਾਬ ਵਿਚ ਆਏ ਦੱਸੀਦੇ ਹਨ ਤਾਂ ਪਹਿਲੇ ਅਸਲੀ ਵਾਸੀ ਜੋ ਕਾਲੇ ਰੰਗ ਦੇ ਸਨ ਉਨ੍ਹਾਂ ਨੂੰ ਦਸ਼ਯੂ ਤੇ ਰਾਖਸ਼ਸ ਸੱਦਿਆ ਕਰਦੇ ਸਨ, ਇਨ੍ਹਾਂ ਦਾ ਦੇਸ਼ ਖੁਹਣ ਤੇ ਮਾਰਨ ਕਰਕੇ ਪਰਸਪਰ ਵੈਰ ਅਤੀ ਸੀ, ਔਸਿਆਂ ਨੂੰ ਮਗਰੋਂ ਦੈਤ੍ਯ ਵੀ ਕਿਹਾ ਕਰਦੇ ਸਨ। ਕਸ਼ਯਪ ਦੀ ਦਿੱਤੀ ਤੋਂ ਹੋਈ ਅਉਲਾਦ ਨੂੰ ਪੁਰਾਣਾਂ ਨੇ ਦੈਂਤ ਦੱਸਿਆ ਹੈ।

ਅਤਿ ਪਾਪੀ ਤੇ ਦੁਰਾਤਮਾ ਲੋਕਾਂ ਦੇ ਰੂਹ ਮਰ ਕੇ ਧਰਤੀ ਪਰ ਹੀ ਆਪਣੀਆਂ ਵਾਸ਼ਨਾਂ, ਤ੍ਰਿਸ਼ਨਾ, ਕੁਕਰਮਾਂ ਦੇ ਅੰਧਕਾਰ ਵਿਚ ਫਿਰਦੇ ਹੁਣ ਪੱਛਮ ਦੇ ਸਪਿਰਚੁਅਲਿਸ਼ਟ ਦੇ ਰਜ਼ਾਤਾ ਪੁਰਸ਼ਾਂ ਨੇ ਵੀ ਮੰਨੇ ਤੇ ਸਹੀ ਕੀਤੇ ਹਨ। ਖਾਸ ਜਗਾਂ ਤੇ ਉਨ੍ਹਾਂ ਦੇ ਵਸੇਬੇ ਥੀ ਮੰਨੇ ਹਨ। ਇਸੀ ਪ੍ਰਕਾਰ ਦੀ ਕੋਈ ਦੁਰਾਤਮਾ ਇਥੇ ਹੋਣੀ ਹੈ। ਇਹ ਆਤਮ ਵਿਦਿਆ ਦਾ ਅਸੂਲ ਹੈ ਕਿ ਪਰਮੇਸ਼ਰ ਦੇ ਨਾਮ ਦੇ ਪ੍ਰਭਾਵ ਅੱਗੇ ਏਹ ਅਬਗਤਿ ਰੂਹਾਂ ਠਹਿਰ ਨਹੀਂ ਸਕਦੀਆਂ।

ਕਰੀ ਸੁਹਾਵਨ ਅਨਿਕ ਪ੍ਰਕਾਰਾ ॥੩॥ ਚਾਰੁ ਚੌਕ ਚੌਕੋਨ ਅਕਾਰ। ਰਚੌ ਫਰਸ਼ ਇਤ ਉਤ ਦਰਬਾਰ। ਰੁਤ ਖਸ਼ਟਨਿ ਮਹਿੰ ਸਭਿ ਸੁਖਦਾਯਕ। ਸੁੰਦਰ ਬਨਜੋਂ ਦੇਖਿਬੋ ਲਾਯਕ ॥੪॥ ਇਕ ਧੂਮਸਾਲ* ਬਿਦੇਸ਼ਨਿ ਹੇਤੁ[1]। ਇਕ ਰਹਿਬੋ ਹਿਤ ਬਨੇ ਨਿਕੇਤ।ਏਕ ਪੀਰ ਕਿਤ ਗਮਨਤਿ ਜਾਈ। ਥਲ ਅਨੰਦਪੁਰਿ ਪਹੁੰਚਸੋ ਆਈ॥੫॥ਚਿਨਤੀ ਲਗੀ ਦੇਖਿ ਕਰਿ ਸੋਇ।ਰਚਨਾ ਰੁਚਿਰ ਬਜਾਰਨਿ ਜੋਇ।'ਕਿਨਹੁੰ ਕੀਨ ਇਹ ?' ਪੂਛਤਿ ਭਇਓ।ਸੁਨਤਿ ਸ਼ਿਲਪੀਯਨਿ ਉਤਰ ਦਇਓ ॥ ੬ ॥ 'ਸ਼੍ਰੀ ਗੁਰ ਹਰਿਗੁਵਿੰਦ ਕੁਲ ਚੰਦ੍ਰ। ਤਿਨਕੇ ਤੇਗ ਬਹਾਦਰ ਨੰਦ। ਬੈਠਹਿਂ ਬਿਦਤ ਅਬਹਿ ਗੁਰਗਾਦੀ। ਭਰੇ ਬਿਰਾਗਗ੍ਯਾਨ ਅਹਿਲਾਦੀ॥੭॥ਤਿਨਹੁੰ ਕਰਾਏ ਇਹ ਬਰ ਮੰਦਰ।ਬਾਂਛਤਿ ਪੁਰਿ ਬਸਾਇਬੋ ਸੁੰਦਰ'। ਸੁਨਤਿ ਪੀਰ ਨੇ ਤਰਕ ਬਿਚਾਰੀ।--ਕਰਨਿ ਕਹਿਨ ਗੁਰ† ਬਿਖਮ ਨਿਹਾਰੀ[2] ॥੮॥ ਜੋ ਬੈਰਾਗ ਹੋਤਿ ਉਰ ਮਾਂਹੀ।ਇਤੋ ਅਰੰਭ ਕਰਤਿ ਕਿਮ ਨਾਂਹੀ। ਇਕ ਸਰੀਰ ਨਿਰਬਾਹ ਬਿਚਾਰੈਂ। ਜਿਸ ਕਿਸ ਬਿਧਿ ਕਰਿ ਕਾਲ ਗੁਜ਼ਾਰੈਂ ॥੯॥ ਪੁਨ ਹਿੰਦਵਨਿ ਕੋ ਗੁਰੂ ਕਹਾਵੈਂ। ਕਿਮ ਨਿਜ ਸਿੱਖਨਿ ਕੋ ਸੁ ਤਰਾਵੈਂ--। ਇਮ ਮਨ ਠਾਨਿ ਬਖਾਨਜੋ ਧੀਰ[3]। 'ਸ਼ਿਲਪੀ ! ਸੁਨਹੁੰ ਹੋਹੁ ਤੁਮ ਤੀਰ[4] ॥ ੧੦॥ ਗੁਰੂ ਸਮੀਪ ਜਾਇਬੋ ਜਬੈ। ਇਹ ਸੰਦੇਸਾ ਭਾਖਹੁ ਤਬੈ।--ਇਮ ਪ੍ਰਵਿਰਤਿ ਮਹਿੰ ਰਿਦਾ ਤੁਮਾਰੋ। ਗਨ ਸੇਵਕ ਕਿਮ ਪਾਰ ਉਤਾਰੋ ?--॥ ੧੧॥ ਏਵ ਪ੍ਰਸ਼ਨ ਕਰਿ ਉੱਤਰ ਲੀਜੋ। ਹਟਿ ਆਵੋਂ ਮੈਂ[5],ਤਬਿ ਤੁਮ ਦੀਜੋ'।ਇਮ ਕਹਿ ਚਲਜੋ ਗਯੋ ਜਿਤ ਜਾਨਾ। ਸ਼ਿਲਪੀ ਕਰੀ ਕਾਰ ਤਿਸ ਥਾਨਾ ॥ ੧੨ ॥ ਗੁਰ ਢਿਗ ਸੰਧਸਾ ਕੋ ਉਠਿ ਗਇਓ। ਰਿੱਦੋ ਸੰਦੇਸਾ ਸਿਮਰਤਿ ਭਇਓ।ਦਰਸਜੋ ਦਰਸ ਬੰਦਨਾ ਠਾਨੀ। ਸਮੁਖ ਖਰੋ ਹੁਇ ਗਿਰਾ ਬਖਾਨੀ ॥ ੧੩ ॥ 'ਇਕ ਪੀਰ ਤਿਹ ਮਾਰਗ ਜਾਤਿ।ਹਮ ਸੋਂ ਪੂਛਿ ਕਹੀ ਤਿਨ ਬਾਤ।--ਇਮ ਪ੍ਰਿਥ੍ਵਿਤਿ[6] ਮਹਿੰ ਜਬਿ ਗੁਰ ਹੋਵਾ। ਕਿਮ ਤਰਿਬੋ ਸਿੱਖਨਿ ਕੋ ਜੋਵਾ ? ॥੧੪॥ ਇਸ ਕੋ ਉੱਤਰ ਗੁਰੂ ਤੇ ਲੀਜੋ। ਹਟਿ ਹਮ ਆਵਹਿਂ ਤਬਿ ਤੁਮ ਦੀਜੋ--। ਜਸੋਂ ਰਾਵਰ ਕੀ ਹੋਇ

---

[1]ਵਿਦੇਸ਼ੀਆਂ ਵਾਸਤੇ। [2]ਗੁਰੂ ਜੀ ਦੇ ਕਰਨੇ ਤੇ ਕਹਿਨੇ ਵਿੱਚ ਫਰਕ ਦੇਖਿਆ ਹੈ। [3]ਧੀਰਜ ਵਾਨ ਯਾ ਸਿਆਣੇ (ਪੀਰ) ਨੇ। [4]ਮੇਰੇ ਕੋਲ ਹੋਕੇ ਤੁਸੀਂ ਸੁਣੋ, (ਅ) ਸੁਣੋ, ਤੁਸੀਂ ਗੁਰੂ ਜੀ ਦੇ ਪਾਸ ਰਹਿੰਦੇ ਹੋ। [5](ਜਦ) ਮੈਂ ਮੁੜਕੇ ਆਵਾਂਗਾ। [6]ਪਰਵਿਰਤੀ।

*ਇਥੇ ਇਸਤੋਂ ਮੁਰਾਦ ਗੁਰਦਵਾਰਾ ਨਹੀਂ ਪਰ ਉਤਾਰੇ ਦੇ ਥਾਂ ਦੀ ਹੈ। †ਪਾ:--ਗੁਨ।

ਰਜਾਇ। ਤਮੋਂ ਆਵਤਿ ਕੋ ਕਹੈਂ ਬਨਾਇ' ॥ ੧੫ ॥ ਸੁਨਿ ਤਿਨ ਤੇ ਸ਼੍ਰੀ ਗੁਰੁ ਮੁਸਕਾਨੇ। ਕਹਯੋ ਤਥਹਿੰਇਮ ਕਰਹੁ ਬਖਾਨੇ।–ਹਮਰੇ ਸਾਥ ਚਲੋ ਗੁਰ ਪਾਸ। ਜਿਮ ਪੂਛਹੁ ਤਿਮ ਕਰਹੁ ਪ੍ਰਕਾਸ਼ ॥ ੧੬ ॥ ਉੱਤਰ ਚਹਤਿ ਰੂਬਰੋ[1] ਦੀਏ–। ਇਮ ਕਹਿ ਆਵਹੁ ਤਿਹ ਸੰਗ ਲੀਏ'। ਸੁਨਿ ਸ਼ਿਲਪੀ ਸੋ ਰੈਨ ਗੁਜ਼ਾਰੀ। ਭਈ ਪ੍ਰਾਤਿ ਲਗਿ ਕਰਨਿ ਉਸਾਰੀ ॥ ੧੭ ॥ ਕਰਹਿ ਪ੍ਰਤੀਖਨ[2] ਦੇਖਨਿ ਪੀਰ।–ਲੇ ਕਰਿ ਚਲਵਿ ਸੰਗ ਗੁਰ ਤੀਰ[3]–। ਇਤਨੇ ਮਹਿੰ ਆਯੋ ਚਲਿ ਜੋਇ। ਮਿਲੇ ਪਰਸਪਰ ਹਰਖਤਿ ਹੋਇ ॥ ੧੮ ॥ ਬੂਝਯੋ 'ਮੋਹਿ ਸੰਦੇਸ਼ਾ ਦੇਹੁ। ਗੁਰੁ ਸੋਂ ਕਹਯੋ ਕਿ ਨਾਂਹੀ ਏਹੁ ?'। ਸ਼ਿਲਪੀ ਸ਼ਾਦ ਸੁਧਿ ਸੁ ਬਤਾਈ। 'ਹੁਕਮ ਭਯੋ ਲਿਹੁ ਦਰਸ਼ਨ ਪਾਈ' ॥ ੧੯ ॥ ਸੁਨਤਿ ਪੀਰ ਨੈ ਰਿਦੈ ਬਿਚਾਰਾ ।–ਉੱਤਰ ਉਚਰਹਿ ਕੌਨ ਪ੍ਰਕਾਰਾ। ਚਹਿਯ ਸੁਨਯੋਂ, ਮਿਲਿਨੈਂ ਬਨਿ ਆਵੈ।ਸਿਫਤ ਖ਼ੁਦਾਇ ਪੰਥ ਬਿਦਤਾਵੈਂ॥੨੦॥ਹੋਇ ਗੁਫਤਗੋ[4], ਨੀਕੀ ਅਹੈ। ਮਹਾਂ ਪੁਰਖ ਸੰਗਤਿ ਸੁਖ ਲਹੈ–। ਏਵ ਬਿਚਾਰਤਿ ਗਮਨਯੋ ਸਾਥ। ਜਿਹ ਠਾਂ ਬੈਠੇ ਗੁਰੁ ਜਗ ਨਾਥ ॥ ੨੧ ॥ ਝੁਕਯੋ ਸਲਾਮ ਕੀਨਿ, ਭਾ ਖਰੋ। ਖਰੋ ਭਾਇ[5] ਅੰਤਰ ਉਰ ਭਰੋ। ਆਇਸੁ ਪਾਇ ਅਸੀਨਯੋ ਪੀਰ। ਬੂਝਨਿ ਕੀਨਸਿ ਗੁਰੁ ਗਹੀਰ॥ ੨੨॥ 'ਕੌਨ ਅਹੋ?ਤੁਮ ਕਹਾਂ ਬਸੈਤੋ?ਕਯਾ ਪੂਛਤਿ ਹੋ?ਕਹੁ ਮਤੰਤੋ'। ਭਨਯੋ ਪੀਰ ਨੈ 'ਸੱਯਦ ਮੈਂ ਹੌਂ। ਰੋਪਰ ਨਗਰੀ ਬਿਖੈ ਬਸੈ ਹੌਂ ॥੨੩॥ ਹਮਰੇ ਹੁਤੇ ਮੁਰੀਦ ਅਗਾਰੀ। ਤਿਨ ਢਿਗ ਜਾਨਿ ਹੋਤੁ ਉਰ ਧਾਰੀ। ਇਤ ਦਿਸ਼ਿ ਆਵਨਿ ਭਯੋ ਹਮਾਰਾ। ਜਿਸ ਤੇ ਯਾਫਤ[6] ਦਰਸ ਤੁਮਾਰਾ ॥੨੪॥ ਤੁਮ ਹਿੰਦੁਨਿ ਕੋ ਗੁਰੂ ਕਹਾਵਹੁ। ਭਲੋ ਹੋਨਿ ਕੋ ਪੰਥ ਬਤਾਵਹੁ।ਇਹ ਮਹਿਲਾਇਤ[7] ਮਹਾਂ ਉਸਾਰਨਿ।ਨਿਤ ਪ੍ਰਤਿ ਮਮਤਾ ਅਧਿਕ ਬਿਥਾਰਨਿ ॥੨੫॥ ਸੰਤ ਜਨਹੁੰ ਕੈ ਨਾਂਹਿਨ ਨੀਕੀ। ਬਛਤਾ* ਜਗ ਕੀ ਜਾਨਤਿ ਫੀਕੀ। ਹੁਇ ਪ੍ਰਲੋਕ ਮਹਿੰ ਜੋ ਸੁਖਦਾਈ। ਤਿਸ ਆਚਰਹਿੰ,ਤਜਹਿੰ ਚਪਲਾਈ[†]' ॥੨੬॥ 'ਸੁਨਹੁ ਪੀਰ !' ਗੁਰਬਾਕ ਉਚਾਰਾ। 'ਸਭਿ ਆਸ਼੍ਰਮ ਤੇ ਗ੍ਰਿਹਸਤ ਉਦਾਰਾ।ਅਪਰ ਸਕਲ ਕਹੁ ਇਹ

---

[1]ਸਾਹਮਣੇ। [2]ਉਡੀਕ। [3]ਨਾਲ ਲੈ ਕਰਕੇ ਚੱਲਾਂਗਾ ਗੁਰੂ ਜੀ ਦੇ ਪਾਸ। [4]ਗਲ ਬਾਤ। [5]ਖਰਾ ਪ੍ਰੇਮ। [6]ਪਾਇਆ ਹੈ [ਫਾ:, ਯਾਫਤ=ਪਾਇਆ]। [7]ਮੰਦਰ। [8]ਚੰਚਲਤਾ।

*ਪਾ:—ਬਛਹਾ । †ਦੋ ਲਿਖਤੀ ਨੁਸਖਿਆਂ ਵਿਚ ਪਾਠ ਇਉਂ ਹੈ:–'ਤਿਸ ਆਸਚਰਜਹਿ ਤਜਹਿੰ ਪਲਾਈ ।'

ਉਪਜੈਤੋ। ਪੁਨ ਸਭਿਹੂੰਨਿ ਅਲੰਬ ਰਹੈਤੋ॥੨੭॥ਜੋ ਗ੍ਰਿਹਸਤ ਤੇ ਉਤਰਹਿ ਪੂਰਾ। ਅੰਤਕਾਲ ਪ੍ਰਾਪਤਿ ਪਦ ਰੂਰਾ। ਪੁੰਨ ਦਾਨ ਕਾ ਕਰਹਿ ਸਰੀਰ। ਸੋ ਗਿਰਹੀ[1] ਗੰਗਾ ਕਾ ਨੀਰ[2]॥੨੮॥ ਜੋ ਜੋ ਥਾਨ ਵਾਨ[3] ਜਿਤ ਹੋਇ। ਹੋਰਿ ਅਤਿਥਿ ਕੋ ਪੂਜਹਿ ਸੋਇ। ਮਹਾਂ ਪੁੰਨ ਫਲ ਹੈ ਇਸ ਕੇਰਾ। ਚਿਰੰਕਾਲ ਸੁਖ ਪਾਇ ਬਡੇਰਾ ॥ ੨੯ ॥ ਇਸੀ ਪੁੰਨ ਕੇ ਫਲ ਚਹਿ ਦੇਖਾ। ਬਸਤ੍ਰ ਅਡਾਦ ਸਰੀਰ ਅਸ਼ੇਖਾ[4]।ਪੈਫਹੁ, ਜਾਨਿ ਲੇਹੁ ਇਸ ਕਾਲ। ਜਿਮ ਇਸ ਤੇ ਸੁਖ ਲਹਿਹਸਿ ਬਿਸਾਲ[5]॥੩੦॥ਸੁਨਤਿ ਪੀਰ ਚਿਤ ਚੋਂ ਕ੍ਰਿਤਿ ਹੋਵਾ। ਦੇਖਨਿ ਚਹਤਿ ਪਰੰਨੇ ਤਥਿ ਸੋਵਾ। ਭਯੋ ਸੁਪਨ,ਹੁਇ ਗੁਰ ਕੈ ਸੰਗ। ਬਡੇ ਬੇਗ ਤੇ ਜਾਇ ਉਤੰਗ[6] ॥੩੧॥ ਪਹੁੰਚੇ ਸੁਰਗ ਸੁ ਮੰਦਿਰ ਸੁੰਦਰ।ਭੋਗ ਅਨੰਦ ਮਹਾਂ ਜਿਨ ਅੰਦਰ । ਅਨਿਕ ਭਾਂਤਿ ਕੀ ਰਚਨਾ ਦੇਖੀ। ਪੀਰ ਮਤੀ ਬਿਸ਼ਮਾਇ ਬਸ਼ੇਖੀ ॥੩੨॥ਕਿਤਿਕ ਦੂਰ ਗਮਨਤਿ ਨੇ ਹੇਰਾ। ਘਰ ਕੰਚਨ ਕੋ ਜਟਿਤ[7] ਬਡੇਰਾ । ਰੇਸ਼ਮ ਡੋਰ ਬੀਚ ਲਰਕਾਈ। ਜ਼ਰੀ ਦਾਰ ਗੁੰਫੇ ਛਬਿ ਛਾਈ ॥ ੩੩ ॥ ਰੁਚਰ ਪ੍ਰਯੰਕ ਸੁ ਚਾਮੀਕਰ ਕੋ । ਚਹੁੰਦਿਸ਼ਿ ਮੁਕਤਾ ਝਲਰ ਥਰ ਕੋ । ਮ੍ਰਿਦੁਲ ਸੇਜ ਪਯ ਫੇਨ[8] ਸਮਾਨਾ।ਆਸਤਰਨ ਸਿਹਸਾ ਉਪਧਾਨਾ[9] ॥ ੩੪॥ ਤਿਸ ਪਰ ਬੈਠਨੇ ਪੁਰਖ ਸੁਹਾਈ। ਚੰਦ੍ਰਮੁਖੀ[10] ਅਰਿ ਡੋਰ ਝਲਾਈ। ਤਿਸ ਕੋ ਸ਼੍ਰੀ ਗੁਰੁ ਬੂਝਨਿ ਕੀਨਾ। "ਕੋ ਸੁਭ ਕਰਮ, ਦਾਨ ਕੋ ਦੀਨਾ ?"॥ ੩੫ ॥ ਜਿਸ ਤੇ ਅਸ ਸੁਖ ਪ੍ਰਾਪਤਿ ਭਇਉ। ਸੋ ਤੁਮ ਕਹਹੁ ਸਾਖ ਬਿਧਿ ਕਇਉ'। ਸੁਨਤਿ ਪੁਰਖ ਨੈ ਕਰਿ ਉਰ ਰਸ਼ਾਤ। ਆਪਨ ਉਦਭਵ ਭਯੋ ਬ੍ਰਿਤਾਂਤ॥੩੬॥"ਪੂਰਬ ਜਨਮ ਸ਼ੈਰ ਕੋ ਮੇਰਾ। ਜੂਨ ਤਪਸੀ ਅਖੀ ਬਹੇਰਾ। ਏਕ ਸਥਾਨ ਕਰਤਿ ਮੈਂ ਬਾਸਾ।ਅਲਪ ਮਹੀਰੁਹ ਤਰੇ ਨਿਵਾਸਾ[11] ॥ ੩੭॥ ਬਿਛਾ ਹੀਸ[12] ਕੋ ਸੰਘਨ ਘਨੋ । ਮਾਨੁਖ ਸਦਨ

---

[1]ਗ੍ਰਿਹਸਤੀ। [2]ਗੰਗਾ ਦੇ ਨੀਰ (ਵਤ ਸ਼ੁੱਧ, ਨਿਰਮਲ)। [3]ਮਕਾਨ ਵਾਲਾ, ਗ੍ਰਿਹ ਵਾਲਾ ਭਾਵ, ਗ੍ਰਿਹਸਤੀ। [4]ਸਾਰੇ ਤੇ। [5]ਪੁੱਜਾ। [6]ਜੜਿਆ ਹੋਇਆ। [7]ਦੁੱਧ ਦੀ ਝੱਗ। [8]ਤਕੀਏ। [9]ਸੁਹਣੀ (ਇਸਤ੍ਰੀ) ਡੋਰ ਵਿਚਦੇ (ਪਖਾ) ਝੁਲਾ ਰਹੀ ਹੈ। [10]ਛੋਟੇ ਜਹੇ ਬਿੱਛੂ ਦੇ ਹੇਠ। [11]ਛਾਵੀਂ ਸੰਘਣੀ ਹੀਸ ਦੀ ਬੰਗੀ। [ਹੀਸ=ਨਾਮ ਹੈ ਇਕ ਕਾਂਟੇ ਦਾਰ ਵੇਲ ਦਾ ਜੋ ਹੁਨਾਲੇ ਵਿਚ ਫੁਲਦੀ ਤੇ ਬਰਸਾਤ ਵਿਚ ਫਲਦੀ ਹੈ; ਹਾਥੀ ਇਸਨੂੰ ਖਾਂਦੇ ਵੀ ਹਨ। ਕਵੀ ਜੀ ਨੇ ਆਪਣੇ ਨਾਮ ਕੋਸ਼ ਵਿਚ ਇਸ ਪਦ ਨੂੰ ਲਿਖਿਆ ਹੈ। ਯਥਾ:—ਗ੍ਰੰਥਿ ਬਿਕੰਕਤ, ਬਜ੍ਰਾਘਰਪਾਤ। ਸੁਕਾ ਬ੍ਰਿਖ, ਉਤਕੰਟਕ ਖਜਾਤ। ਹੀਸ ਨਾਮ ਦੋ ਖਸ਼ਟ ਗਿਨੇਹੁ (ਬਨ ਵਰਗ ਅੰਕ ੧੧੪)। ਪੰਜਾਬੀ, ਬਿਛਾ=ਬੰਗੀ, ਵਾਂਸਾਂ ਕਾਨਿਆਂ ਆਦਿਕਾਂ ਦੀ ਬੰਗੀ]।

ਬਨਾਯੋ ਮਨੋ[1]।ਪਾਨੀ ਪੌਨ ਛੁਵੈ ਨਹਿੰ ਜਹਾਂ। ਨਿਸ ਮਹਿੰ ਬਸੌਂ ਜਾਇ ਕਰਿ ਤਹਾਂ ॥ ੩੯ ॥ ਏਕ ਦਿਵਸ ਮੈਂ ਗਮਨਯੋ ਬਾਹਰ। ਹਿਤ ਅਹਾਰ ਜੀਵਨ ਹਤਿ ਜ਼ਾਹਰ[2]। ਬਿਚਰਤਿ ਬਨ ਮਹਿੰ ਮ੍ਰਿਗ ਕੋ ਮਾਰਯੋ। ਤ੍ਰਿਪਤ ਹੋਇ ਮ੍ਰਿਗ ਸਦਨ ਸਿਧਾਰਯੋ ॥ ੩੯ ॥ ਚਲੀ ਬਾਉ ਘਨ ਕੀ ਘਟ ਆਈ। ਧੂਲ ਉਡੀ ਦ੍ਰਿਸ਼ਟੀ ਤਮ ਛਾਈ। ਪੰਥੀ ਦੋਇ ਤਹਾਂ ਰੁਕਿ ਗਏ। ਕਿਤੋ ਆਸਰੋ ਪਿਖਤਿ ਨ ਭਏ ॥ ੪੦ ॥ ਇਤ ਉਤ ਬਿਚਰਤਿ ਜੋ ਘਰ ਮੋਰਾ। ਦੇਖਯੋ ਕੀਨਸਿ ਦੌਰਿ[3] ਬਸੇਰਾ। ਅਪਰ ਅਲੰਬ ਨਹੀਂ ਢਿਗ ਕੋਈ। ਕਰਕਾ[4] ਕੀ ਬਰਖਾ ਬਹੁ ਜੋਈ॥੪੧॥ਬੈਠਿ ਤਿਨੋਂ[5] ਨੇ ਜਾਨੀ ਹੋਰਿ।–ਇਹ ਸਥਾਨ ਬਾਸੋ ਬਡ ਸ਼ੋਰ। ਅਸ ਨ ਹੋਇ ਅਬਿ ਚਲਿ ਸੋ ਆਵੈ।ਹਤਹਿ ਹਮਹਿੰ ਦੋਹਨਿ ਕੋ ਖਾਵੈ–॥ ੪੨ ॥ ਕਰਕਾ ਬਰਖਤਿ ਮੈਂ ਤਬਿ ਆਯੋ। ਬੋਲ ਨਰਨਿ ਕੋ ਢਿਗ ਸੁਨਿ ਪਾਯੋ। ਜਾਨਯੋਂ ਮਨੁਜ ਅਹੈਂ ਘਰ ਮਾਂਹਿ। ਆਗੇ ਗਮਨ ਕੀਨਿ ਤਬਿ ਨਾਂਹਿ ॥ ੪੩ ॥ਮੋਰੇ ਅਤਿਥਿ ਭਏ ਇਹ ਆਇ। ਰੈਨ ਬਸੇਰਾ ਕਰਿ ਸੁਖ ਪਾਇੰ। ਇਸ ਤੇ ਪਰੇ ਧਰਮ ਨਹਿੰ ਔਰ। ਅਭਿਆਗਤਿ ਕੋ ਦੇ ਸੁਖ ਠੌਰ ॥੪੪॥ ਪੂਰਬ ਕਿਸੀ ਪੁੰਨ ਤੇ ਮੋਹੀ। ਇਸ ਪ੍ਰਕਾਰ ਮਤਿ ਉਰ ਮਹਿੰ ਹੋਹੀ। ਖਰੋ ਰਹਯੋ ਮੈਂ ਬਾਹਰ ਤਬੈ। ਓਰੇ ਸਹੇ ਗਾਤ ਪਰ ਸਬੈ ॥ ੪੫ ॥ ਡਰਤਿ ਸੁ ਪੰਥੀ ਬਾਸੋ ਘਰ ਮਹਿੰ। ਸੁਖ ਸੋਂ ਬਿਤੀ ਜਾਮਨੀ ਤਿਨ ਕਹਿ[1] । ਦੇਖਤਿ ਰਹੋ ਵਹਿਰ ਦਿਸ਼ਿ ਦੋਊ। ਮਤ ਕੋਹਰਿ ਸਿੰਘਾਰਹਿ ਕੋਊ ॥ ੪੬ ॥ ਮੈਂ ਮਨ ਧਰਮ ਜਾਨਿ ਹਟਿ ਰਹਯੋ।ਦੁਖ ਬਰਖਾ ਸਭਿ ਤਨ ਪਰਸਹਯੋ।ਅਰਧ ਰਾਤਿ ਲੌ ਬ੍ਰਿਸ਼ਟੀ[6] ਭਈ। ਬਿਨਾ ਆਸਰੇ ਮੈਂ ਸਿਰ ਲਈ ॥ ੪੭ ॥ ਪੁਨਹਿੰ ਪੌਨ ਗਮਨੀ ਅਤਿ ਸੀਰ[7]। ਬ੍ਯਾਪਯੋ ਸਗਰੇ ਸੀਤ ਸਰੀਰ।ਭੋਰ ਹੋਤਿ ਮੈਂ ਮਿਰਤਕ ਭਇਉ। ਸਿਸਰ ਬਿਸਾਲ[8] ਪ੍ਰਾਨ ਛਟਿ ਗਇਉ ॥ ੪੮ ॥ ਭਈ ਪ੍ਰਾਤਿ ਸੋ ਸੰਤ ਪ੍ਰਬੀਨਾ। ਨਿਕਸੇ ਮ੍ਰਿਤਕ ਮੋਹਿ ਪਿਖਿ ਲੀਨਾ। ਕਰੁਨਾ ਕੀਨਿ ਜਾਨਿ ਮਮ ਕਰਮ। ਫਲ ਦੀਨਸਿ ਅਸ, ਜਸ ਅਤਿ ਧਰਮ[9] ॥੪੯॥ ਤਿਸ਼ ਰਾਤ੍ਰੀ ਕਾ ਫਲ ਅਸ ਹੋਵਾ । ਪਹੁੰਚਿ ਸੁਰਗ ਸਭਿ ਬਿਧਿ ਸੁਖ ਜੋਵਾ ।

---

[1]ਭਾਵ ਇਹ ਕਿ ਇਕ ਨਿੱਕੇ ਬੂਟੇ ਉਤੇ ਹੀਸ ਦੀ ਸੰਘਣੀ ਛਾਈ ਵੇਲ ਨੇ ਫੈਲ ਕੇ ਇਕ ਮਨੁਖ ਦੇ ਕੱਠੇ ਵਾਂਙੂ ਬਣਾ ਦਿੱਤਾ ਸੀ। [2]ਪ੍ਰਗਟ ਜੀਵਾਂ ਨੂੰ ਮਾਰਨ ਵਾਸਤੇ। [3]ਦੌੜਕੇ । [4]ਗੜਿਆਂ ਦੀ। [5]ਤਿੰਨਾਂ ਦੀ। [6]ਬਰਖਾ।[7]ਠੰਢੀ।[8]ਬਹੁਤ ਠੰਢ ਸੀ।[9]ਜਿਵੇਂ ਬੜਾ ਧਰਮ ਕੀਤਾ ਹੋਵੇ।

ਅਤਿਥ ਪੂਜਿਬੋਧਰਮ ਮਹਾਨ।ਨਹਿੰ ਗ੍ਰਿਹਸਤੀ ਕ ਅਪਰ ਸਮਾਨਾ[1]॥੫੦॥ ਇਹ ਸਭਿ ਪੀਰ ਸੁਨੀ ਜਬਿ ਕਾਨ। ਕਰਨੋ ਜਗਾਵਨਿ ਪਰਨੋ ਜਿ ਥਾਨ। ਉਠਤਿ ਚਰਨ ਪਰ ਬੰਦਨ ਕੀਨਿ। [2]ਰਾਵਰਿ ਭੇਦ ਸਕਨੋ ਨਹਿੰ ਚੀਨ॥ ੫੧॥ [3]ਜੋ ਤੁਮ ਕਹਹੁ ਸੁ ਹੈ ਸਭਿ ਨੀਕੀ।ਰਾਵਰਿ ਕਰੈ ਬਿਨਾ ਬਹੁ ਫੀਕੀ[4]। ਜੁਗਤ ਉਧਾਰਨਿ ਧਾਰਨਿ ਤਨ ਕੋ। ਮੈ ਅਸ ਨਿਸ਼ਚੈ ਕੀਨਸਿ ਮਨ ਕੋ[5]॥ ੫੨॥ ਸਤਿਗੁਰ ਖੁਸ਼ੀ ਭਏ ਸੁਨਿ ਬਿਨਤੀ। ਸ਼ਰਧਾ ਦਈ,ਤਜਾਗਿ ਬਿਧਿ ਗਿਨਤੀ[6]। ਬੰਦਨ ਕਰਿ ਨਿਜ ਧਾਮ ਸਿਧਾਰਾ। ਅਪਰ ਥਾਨ ਮਹਿੰ ਸੁਜਸੁ ਪਸਾਰਾ॥ ੫੩॥ ਇਤਿ ਸ੍ਰੀ ਗੁਰ ਪ੍ਰਤਾਪ ਸਰਜ ਗ੍ਰੰਥੇ ਇਕਾਦਸ਼ਿ ਰਾਸੇ 'ਪੀਰ ਪ੍ਰਸੰਗ' ਬਰਨਨੰ ਨਾਮ ਤ੍ਰਿੰਸਤੀ ਅੰਸੂ॥ ੩੦॥

੩੧. [ਗੁਰੂ ਜੀ ਦੀ ਮਹਿੰਮਾ। ਧੀਰਮੱਲ ਦੀ ਈਰਖਾ]।

ਦੋਹਰਾ॥ ਸੁੰਦਰ ਸਦਨ ਸੁਧਾਰਿ ਕਰਿ ਬਸੈਂ ਗੁਰੂ ਮਹਾਂਰਾਜ।ਪੂਜਾ ਬਸਾਵਨਿ ਪੁਨ ਕਰੈਂ ਦੈ ਸਭਿ ਬਿਧਿਨਿ ਸਮਾਜ॥੧॥ ਚੌਪਈ॥ ਨਿਤ ਪ੍ਰਤਿ ਸੰਗਤਿ ਆਇ ਨਵੀਨ। ਭੋਰਾ ਪਰਹਿ ਬਨਜ ਹੁਇ ਪੀਨ[7]। ਬੈਸਨ ਆਦਿ[8] ਦੁਕਾਨ ਬਨਾਈ।ਗ੍ਯਾਨੀ[9] ਗਰੀਬ ਬਸੈਂ ਸਮੁਦਾਈ॥ ੨॥ ਕਿਤਿਕ ਸਿੱਖਨ ਹੀ ਰਚੈਂ ਅਵਾਸ। ਹੋਤੁ ਜੀਵਕਾ ਕੀਨਸਿ ਬਾਸ। ਕ੍ਰਿਤ ਕੋ ਕਰਨ ਹਾਰ ਨਰ[10] ਥ੍ਰਿੰਦ। ਬਸੇ ਆਨਿ ਕਰਿ ਢਿਗ ਬਖ਼ਸ਼ਿੰਦ॥੩॥ ਆਇੰ ਸੈਕਰੇ ਨਿਤ ਨਰ ਨਾਰੀ। ਰਹੈ ਭੀਰ ਦਰਬਾਰ ਅਗਾਰੀ। ਥ੍ਰਿੰਦ ਮਸੰਦ ਅਨੰਦ ਬਿਲੰਦੋ। ਰਚੈਂ ਨਿਕੇਤ ਨਿਕਟਿ ਸੁਖਕੰਦੋ॥ ੪॥ ਅਨਿਕ ਫਕੀਰਨਿ ਪੰਕਤਿ ਆਈ। ਲਖੇ ਕ੍ਰਿਪਾਲ ਪਰੇ ਸ਼ਰਨਾਈ। ਬੰਦਨ ਕਰਿ ਬੈਠਹਿੰ ਨਿਤ ਪਾਸ। ਬਨਹਿ ਦੇਗ਼ ਤੇ ਅਚਵਹਿੰ ਗ੍ਰਾਸ॥ ੫॥ ਬਾਂਛਤਿ ਬਸਤ੍ਰ ਪਾਇ ਗਨ ਰਹੈਂ। ਜਨਮ ਸੁਧਾਰਹਿੰ 'ਗੁਰੁ ਗੁਰੁ' ਕਹੈਂ।ਕੇਤਿਕ ਦਾਸ ਸਦਾ ਰਹਿੰ ਸਾਥ। ਸੇਵਾ ਕਰਹਿੰ ਜੋਰਿ ਕਰਿ ਹਾਥ॥ ੬॥ ਦਿਨਪ੍ਰਤਿ ਐਸ਼੍ਵਰਜ ਬਧਹਿ ਬਿਸਾਲਾ। ਦੁਰਗੁਨ ਚੁਰਗੁਨਾ ਦਸਗੁਨ ਜਾਲਾ। ਇਕ ਆਵਹਿ ਸੰਗਤਿ ਇਕ ਜਾਹੀ। ਪਸਰਨੋ ਸੁਜਸੁ ਅਸ਼ਟ ਦਿਸ਼ਿ ਮਾਂਹੀ॥ ੭॥ ਜੋ ਦੁਰਲਭ ਹੈਂ ਅਨਿਕ ਅਕੋਰੈਂ। ਅਰਪਨਿ ਕਰੈਂ ਖਰੇ ਕਰ ਜੋਰੈਂ। ਅੰਬਰ[2], ਪਸ਼ਮੰਬਰ, ਪਾਟੰਬਰ। ਸੁੰਦਰ ਆਦਿ ਊਨ ਕੇ ਕੰਬਰ[3]॥ ੮॥ ਸ੍ਰੀ ਗੁਜਰੀ ਹਿਤ ਘਨੋ ਬਿਕੂਖਨ।

[1]ਭਾਵ ਜੋ ਆਪ ਦੀ ਕਹਿਣੀ ਹੈ ਉਹ ਤਦੋ ਸੁਹਣੀ ਹੈ ਕਿ ਆਪ ਦੀ ਕਰਨੀ ਭੀ ਉਹੋ ਹੈ ਨਹੀਂ ਤਾਂ ਕਹਿਣੀ ਫਿੱਕੀ ਪੈ ਜਾਵੇ। [2]ਦੂਜੀਆਂ ਗਿਣਤੀਆਂ ਤਿਆਗ ਕੇ। [3]ਭਾਰੀ। [4]ਫੈਲ ਆਦਿਕਾਂ ਨੇ। [5]ਧਨਵਾਨ। [ਅ, ਜ਼ਗੀ]। [6]ਭਾਵ ਮਜ਼ਦੂਰ। [7](ਸੂਤੀ) ਕਪੜੇ। [8]ਕੰਬਲ।

ਆਗੇ ਅਰਪਹਿੰ ਆਨਿ ਅਦੂਖਨ[1]ਧਨ ਕੀ ਗਨਤੀ ਕਛੂ ਨ ਹੋਇ। ਦਿਨ ਪ੍ਰਤਿ ਗੁਰ ਆਗੇ ਬਹੁ ਜੋਇ ॥ ੯ ॥ ਪਿਖਿ ਸ਼੍ਰੀ ਤੇਗ ਬਹਾਦਰ ਦਰਬ।ਖਰਚਨ ਕਰਤਿ ਜਾਤਿ ਤਿਮ ਸਰਬ। ਨਗਰ ਬਸਾਵਨਿ ਮਹਿੰ ਬਹੁ ਦੇਤਿ। ਜਹਿ ਕਹਿੰ ਸੁੰਦਰ ਬਨਹਿੰ ਨਿਕੇਤ ॥ ੧੦ ॥ ਦੀਰਘ ਦੇਗ ਬਨਹਿ ਜੁਗ ਕਾਲਾ। ਹੋਤਿ ਖਰਚ ਲੇ ਅੰਨ ਬਿਸਾਲਾ। ਸਿਰੇਪਾਉ ਸਿੱਖਨਿ ਕੋ ਦੇਤਿ। ਲੇਤਿ ਸ਼ੋਧ ਕੋ ਹਤੁ ਸੁਚੇਤ[2]॥੧੧॥ਇੱਤਯਾਦਿਕ ਬਹੁ ਕਾਰਨ ਔਰ।ਖਰਚਿ ਕਰਤਿ ਸੋਢੀ ਸਿਰਮੌਰ। ਇਸ ਬਿਧਿ ਕਤਿਕ ਬਿਤੇ ਮਹੀਨੇ। ਗੁਰੂ ਬਿਦਤ ਸਭਿ ਦੇਸ਼ਨਿ ਚੀਨੇ ॥੧੨॥ ਜੋ ਸ਼ਰੀਕ ਸੋਢੀ ਕੁਲ ਅਹੈਂ। ਮਤਸਰ ਸਹਿਤ ਬਿਸਮ ਉਰ ਰਹੈਂ।–ਕਿਸ ਪ੍ਰਕਾਰ ਬਿਵਹਾਰ ਮਝਾਰੀ। ਨਹਿੰ ਮਤਿ ਹੁਤੀ, ਬਿਤੀ ਬਯ ਸਾਰੀ[3]॥੧੩॥ਲਖਹਿੰ ਨਿਲਾਯਕ ਸਗਲੇ ਜਾਂਹੂੰ। ਜਿਮ ਨਿਸ਼ਚੈ ਗੁਰ ਕੀਨਸਿ ਤਾਂਹੀ।ਬਡ ਐਸ਼੍ਵਰਜ ਵਧਯੋ ਤਤਕਾਲਾ। ਦੇਖਾ ਦੇਖੀ ਮਾਨਵ ਜਾਲਾ॥੧੪॥ਹਮ ਕੌ ਤਜਿ ਤਾਂਜ ਤਿਸ ਢਿਗ ਗਏ। ਇਕ ਮੱਖਨ ਨੇ ਅਸ ਬਿਧਿ ਕਏ। ਅਜਹੁ ਨ ਕੁਛ ਬਿਚਾਰ ਉਰ ਆਯੋ[4]। ਧੀਰਮੱਲ ਘਰ ਗ੍ਰੰਥ ਪੁਚਾਯੋ[5]॥੧੫॥ਦੁਲਭ ਵਸਤੁ ਨਿਜ ਬਡਿਅਨਿ ਕਰ ਕੀ।ਮਹਿੰਮਾ ਲਖਿ ਨ ਸਕਯੋ ਅਸ ਬਰ ਕੀ[6]ਕੈ ਧਰਿ ਤ੍ਰਾਸ ਫੇਰ ਕਰਿ ਦੀਨਾ।ਰਾਖਯੋ ਨਿਕਟਿ ਨ, ਕਯਾ ਇਹ ਕੀਨਾ*॥੧੬॥ਜੋ ਸੰਗਤਿ ਹਮ ਮਾਨਨਿ ਲਾਗੀ।ਸਹਿਤ ਉਪਾਇਨ ਸੋ ਅਬਿ ਭਾਗੀ–। ਇੱਤਯਾਦਿਕ ਸੋਢੀ ਦੁਖ ਪਾਵੈਂ।ਔਗੁਨ ਕਲਪਹਿੰ ਅਨਿਕ ਸੁਨਾਵੈਂ ॥ ੧੭ ॥ ਜਸੋਂ ਜਸੋਂ ਧੀਰਮੱਲ ਜਸੁ ਸੁਨੈ।ਸੰਗਤਿ ਜਾਤਿ ਦਖਿ[7] ਸਿਰ ਧੁਨੈ। ਮਹਿਮਾ ਮਨ ਮਹਿੰ ਮਾਨਹਿ ਨੀਕੀ। ਤਊ ਲੋਭ ਵਸਿ ਮਤਿ ਹੈ ਫੀਕੀ ॥ ੧੮ ॥ ਜਾਨਹਿ–ਐਸ਼੍ਵਰਜ ਭਯੋ ਘਨੇਰੇ। ਚਹੁੰਦਿਸ਼ਿ ਕੀ

---

[1]ਭਾਵ ਗੁਰੂ ਜੀ ਦੇ ਅੱਗੇ । [2]ਸਾਵਧਾਨ (ਸਿੱਖ)। [3]ਕਿਸੇ ਪ੍ਰਕਾਰ ਦੇ ਵਿਹਾਰ ਵਿੱਚ ਗੁਰੂ ਜੀ ਨੇ ਸਾਰੀ ਉਮਰ ਬੀਤ ਗਈ ਪਰ ਆਪਣੀ ਬੁਧੀ ਨਹੀਂ ਸੀ ਲਗਾਈ । [4]ਅਜੇ ਬੀ (ਦੁਨੀਆਂ ਦਾਰੀ ਦੀ) ਕੁਛ ਵਿਚਾਰ ਨਹੀਂ ਆਈ ਨੇ। [5]ਧੀਰਮੱਲ ਦੇ ਘਰ ਗ੍ਰੰਥ ਜੀ ਪੁਚਾ ਦਿੱਤੇ ਹੈਨ। [6]ਐਸੇ ਸ੍ਰੇਸ਼ਟ ਗੁਰੂ ਗ੍ਰੰਥ ਜੀ) ਦੀ। [7]ਜਾਂਦੀ ਸੰਗਤ ਨੂੰ ਵੇਖਕੇ ।

*ਜਿਨ੍ਹਾਂ ਦੇ ਮਨ ਸਦਾਚਾਰ ਭਜਨ ਬੰਦਗੀ ਨਾਲ ਤਿਆਗ ਵਿਚਾਰ ਦੀ ਸੁੰਦਰਤਾ ਵਿੱਚ ਨਹੀਂ ਉਠੇ, ਜਿਨ੍ਹਾਂ ਨੂੰ ਆਪੇ ਦੇ ਆਪੇ ਵਿੱਚ ਜੁੜ ਕੇ ਅੰਦਰੋ ਹੀ ਰਸੀਏ ਹੋਣ ਦਾ ਰਸ ਨਹੀਂ ਆਇਆ ਉਹ ਆਪਣੇ ਤੰਗ ਦਿਲ ਤੋਂ ਐਸੇ ਹੀ ਖਿਆਲ ਪੈਦਾ ਕਰ ਸਕਦੇ ਹਨ । ਚੂਹਾ ਪੰਛੀਆਂ ਦੇ ਆਕਾਸ਼ ਗਮਨ ਦੇ ਰੰਗ ਰਸ ਨੂੰ ਨਹੀਂ ਸਮਝ ਸਕਦਾ।

ਸੰਗਤਿ ਤਿਸ ਨੇਰੇ। ਬਿੰਦ ਦਰਥ ਕੋ ਅਰਪਹਿ ਜਾਈ।ਮਹਿ ਮਹਿੰ[1]ਮਹਿਮਾ ਮੰਹਤ ਲਖਾਈ ॥ ੧੯ ॥ ਭ੍ਰਾਤ ਭਤੀਜਾ ਮਮ ਗੁਰੁ ਭਯੋ। ਤਿਨ ਪਸ਼ਚਾਤ ਉਚਿਤ ਮੈਂ ਥਯੋ। ਦੁਇ ਪੀੜ੍ਹੀ ਇਹ ਊਪਰ ਰਹੈਂ। ਕਿਮ ਗੁਰੁ ਕਰੈ, ਨ ਇਸ ਪਦ ਲਹੈਂ[2] ॥ ੨੦ ॥ ਦਿੱਲੀ ਮਹਿ ਮਸੰਦ ਥਿਰਮਾਯੋ। ਤਿਸ ਨੈ ਆਪਨੋ ਨਾਮ ਕਹਾਯੋ। ਪੁਨ ਮੱਖਣ ਮੂਰਖ ਅਨਜਾਨ। ਧਨ ਦੇ ਕਰਿ ਜਗ ਕੀਨਿ ਬਖਾਨ ॥ ੨੧ ॥ ਦੇਨਿ ਲੇਨਿ ਕਰਿ ਇਨਕੇ ਸਾਥ। ਬੈਠਨੋ ਬਹਿ ਬਿਲੰਦ ਗੁਰੁ ਨਾਥ।ਮੋ ਤੇ ਜਰੀ ਨ ਜਾਇ ਬਡ੍ਹਾਈ–।[3]ਕਹੁ ਸ਼ੀਹਾਂ! ਕਯਾ ਕਰਹਿ ਉਪਾਈ ? ॥ ੨੨ ॥ ਇਸ ਕੀ ਜਿਮ ਮਨੋਤ ਹਟਿ ਜਾਇ। ਚਹੁੰਦਿਸ਼ਿ ਤੇ ਧਨ ਭਾ ਸਮੁਦਾਇ। ਭਯੋ ਗ਼ਰੀਬ ਪ੍ਰਥਮ ਇਹ ਰਹਿਯੋ। ਨੀਠ ਨੀਠ ਗੁਜ਼ਰਾਨ ਨਿਬਹਿਯੋ ॥੨੩॥ ਛਪਨੋ ਰਹੈ ਕੋ ਜਾਨਹਿ ਨਾਂਹੀ। ਨਹਿੰ ਕੁਛ ਬਿਦਤ ਸੰਗਤਾਂ ਮਾਂਹੀ।ਇਕ ਬਾਰਿ ਐਸੇ ਬਨਿ ਗਯੋ। ਨਗਰ ਬਸਾਵਨਿ ਸ਼ਮਰਥ ਭਯੋ ॥ ੨੪ ॥ ਮਾਰਨ ਹਿਤ ਜ ਕਰੇ ਉਪਾਇ। ਸੋ ਸਭਿ ਖਾਦ ਗਏ ਦੁਖਦਾਇ। ਅਬਿ ਜੋ ਬਨਹਿ ਬਤਾਵਹੁ ਮੋਹੀ। ਜਬਿ ਇਹ ਟਰੈ ਸ਼ਾਂਤਿ ਚਿਤ ਹੋਹੀ' ॥ ੨੫ ॥ ਧੀਰਮੱਲ ਤੇ ਸੁਨਿ ਕਰਿ ਬੈਨ।ਦੁਸ਼ਟ ਮਸੰਦ ਕ੍ਰੂਰ ਕਰਿ ਨੈਨ। ਕਹਯੋ ਕਿ 'ਮੈਂ ਸਭਿ ਕਰਨੇ ਹਾਰਾ। ਜਾਨੋਂ ਜਤਨ ਅਨੇਕ ਪ੍ਰਕਾਰਾ ॥੨੬॥ ਮੋਹਿ ਕਹੋ ਮਹਿੰ ਰਹੀਏ ਆਪ। ਵਧਹਿ ਚੌਗੁਨੋ ਅਧਿਕ ਪ੍ਰਤਾਪ। ਕੋ ਅਸ ਕਾਜ ਜੁ ਤੁਮ ਤੇ ਹੋਇ ਨ।ਤੁਰਨ ਰਿਪੁ ਕੋ ਸੁਖ ਕੋ ਖੋਇ ਨ ॥ ੨੭ ॥ ਅਬਿ ਇਮ ਜਤਨ ਬਨਾਵਨਿ ਕਰੋ। ਰਾਮਰਾਇ ਸੰਗ ਪ੍ਰੀਤੀ ਧਰੋ। ਅਹੈ ਭਤੀਜਾ ਪੁੱਤ੍ਰ ਮਨਿੰਦ। ਕੁਲ ਮਹਿ ਲਾਯਕ ਜਨੁ ਨਭ ਇੰਦ[4] ॥ ੨੮ ॥ ਆਲਮਗੀਰ[5] ਕਹੋ ਮਹਿ ਜਾਂਹੀ। ਸਾਦਰ ਨਿਤ ਸਮੀਪ ਚਲਿ ਜਾਹੀ। ਸ਼ਾਹੁ ਸੰਗ ਸੋ ਬਾਤ ਚਲਾਵੈ।ਅਜ਼ਮਤਿ ਹਿਤ ਨਿਤ ਨਿਕਟਿ ਬੁਲਾਵੈ ॥ ੨੯ ॥ ਦਿੱਲੀ ਬਿਖੈ ਜਾਇ ਜੋ ਬਰੈ। ਇਤ ਹਮ ਰਹੈਂ ਕਾਜ ਸਭਿ ਸਰੈ। ਸ਼ਾਹੁ ਸਭਾ ਮਹਿ ਹੋਹਿ ਪ੍ਰਵੇਸ਼। ਜਾਚਹਿ ਅਜ਼ਮਤ ਅਧਿਕ ਹਮੇਸ਼ ॥ ੩੦ ॥ ਅਪਨੇ ਕਾਜ ਚਹੈ ਕਰਿਵਾਵੈਨਹਿੰ ਆਵਨਿ ਦੇ ਨਿਕਟਿ ਬਸ਼ਾਵੈ। ਰਾਮਰਾਇ ਮਹਿ ਅਜ਼ਮਤਿ ਭਾਰੀ। ਕਿਮ ਸਰਥਰ ਹੁਇ ਸ਼ਾਹੁ ਅਗਾਰੀ ॥ ੩੧ ॥ ਜੋ ਕਰਿ ਕਰਾਮਾਤ ਨਹਿੰ ਹੋਇਕੈ ਹਠ ਕਰੈ ਦਿਖਾਇ

---

[1]ਪ੍ਰਿਥਵੀ ਵਿਖੇ। [2]ਕਿਵੇਂ (ਇਨ੍ਹਾਂ ਨੂੰ) ਗੁਰੂ ਕਰ ਲਿਆ ਨੇ (ਇਹ ਤਾਂ) ਇਸ ਪਦ ਨੂੰ ਲੈ ਨਹੀਂ ਸਨ ਸਕਦੇ। [3]ਧੀਰਮੱਲ ਸ਼ੀਹੋਂ ਨੂੰ ਕਹਿੰਦਾ ਹੈ। [4]ਅਕਾਸ਼ ਵਿੱਚ ਚੰਦ੍ਰਮਾ। [5]ਔਰੰਗਜ਼ੇਬ।

ਨ ਸੋਇ। ਮਹਾਂ ਕ੍ਰੂਰ ਮਤਿ ਅਵਰੰਗ ਸ਼ਾਹੁ। ਪਕਰਹਿ ਦੇਹਿ ਕੈਦ ਕੇ ਮਾਂਹੁ ॥ ੩੨ ॥ ਕੈ ਕਰਿ ਕ੍ਰੋਧ ਕੁਮਤਿ ਤਤਕਾਲਾ। ਧਰ ਤੇ ਸੀਸ ਕਰਾਇ ਨਿਰਾਲਾ। ਜਬਿ ਦੋਨਹੁ ਮੈਂ ਇਕ ਬਨਿ ਜਾਇ। ਹੋਇ ਕੈਦ ਕੈ ਪ੍ਰਾਨ ਸ਼ਿਲਾਇ ॥ ੩੩ ॥ ਤਬਿ ਤੁਮ ਹੀ ਹੋ ਗੁਰੁ ਜਗ ਮਾਂਹੀ। ਸਭਿ ਸਿਖ ਆਇਹਿ ਆਪ ਕੇ ਪਾਹੀ।ਅਰਪਹਿਂ ਦਰਬ ਚਹੂੰ ਦਿਸ਼ਿ ਕੇਰਾ। ਹੁਇ ਰਾਵਰਿ ਔਸ਼ੁਰਜ ਘਨੇਰਾ ॥ ੩੪ ॥ ਇਹ ਉਪਾਇ ਅਬਿ ਜਾਨਨੋ ਪਰੈ। ਜਿਸ ਤੇ ਨਿਜ ਸ਼ਤ੍ਰੁ ਪਰਹਰੈ'। ਸੁਨਤਿ ਧੀਰਮਲ ਅਨੰਦ ਉਮਾਹਾ। 'ਸਾਧ ਸਾਧ' ਸੋ ਦੁਸ਼ਟੰ ਸਰਾਹਾ ॥੩੫॥ 'ਹੋਨਹਾਰ ਤੈਂ ਬਾਤ ਬਖਾਨੀ। ਤਹਿ ਪਹੁੰਚੇ ਹੁਇ ਨਿਸ਼ਚੈ ਹਾਨੀ। ਸੰਤ ਸੈਂਕਰੇ ਤਿਹ ਮਰਿਵਾਏ। ਕਿਮਹੂੰ ਕਿਸ ਤੇ ਤ੍ਰਾਸ ਨ ਪਾਏ॥ ੩੬॥ਮੋਰ ਭਤੀਜਾ ਅਜ਼ਮਤ ਭਾਰੀ।ਹਮ ਪਰ ਬਨਹਿ ਕਰੈਂ ਨ ਉਪਕਾਰੀ। ਇਕ ਤੌ ਹਮ ਪਰ ਅਹੈ ਅਸਾਨ[1]। ਦੂਜੇ ਤਿਸ ਕੋ ਭੀ ਰਿਪੁ ਜਾਨਿ ॥ ੩੭ ॥ ਜੋ ਜਗ ਗੁਰਤਾ ਇਨ ਬਿਦਤਾਈ। ਰਾਮਰਾਇ ਲਘੁਤਾ ਕੌ ਪਾਈ। ਨਿਤ ਪ੍ਰਤਿ ਦਰਬ ਹਜ਼ਾਰਹੁ ਜੋਇ। ਹਮਰੋ ਅਹੈ, ਲੇਤਿ ਹੈ ਸੋਇ ॥ ੩੮ ॥ ਰਾਮਰਾਇ ਹਮ ਏਕੋ ਅਹੈਂ। ਹਾਨ ਲਾਭ ਦੋਨਹੁ ਸਮ ਲਹੈਂ। ਯਾਂਤੇ ਲਿਖੋ ਭਲੀ ਬਿਧਿ ਪਾਤੀ।–ਤੂੰ ਕਿਮ ਬੈਠਨੋ ਸੀਤਲ ਛਾਤੀ?॥੩੯॥ਸ਼ਤ੍ਰੁ ਸ਼ਰੀਕ ਹਮਾਰ ਤੁਮਾਰੋ। ਵਧਤਿ ਜਾਤਿ ਦਿਨਪ੍ਰਤਿ ਅਤਿ ਭਾਰੋ। ਬਿਨ ਟਾਰੇ ਇਸ, ਕਿਮ ਬਨਿ ਆਵੈ। ਜਿਸ ਤੇ ਮਹਿਮਾ ਮਹਿ ਮਹਿ ਜਾਵੈ[2]–'॥ ੪੦॥ ਇੱਤਮਾਦਿਕ ਮਿਲਿ ਮੰਤ੍ਰ ਬਿਚਾਰਾ।ਗੁਰ ਉਪਕਾਰ ਨ ਉਰਕੁਛ ਧਾਰਾ।ਲੋਭ ਗ੍ਰਸੇ ਮਾਇਆ ਮਦ ਚਰਨੋ[3]।ਚਿਤਵਨਿ ਕਲਮਲ ਕੋ ਚਿਤ ਕਰਨੋ*॥੪੧॥

ਇਤਿ ਸ੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਧੀਰਮੱਲ ਆਦਿ' ਪ੍ਰਸੰਗ ਬਰਨਨੰ ਨਾਮ ਇਕ ਤ੍ਰਿੰਸਤੀ ਅੰਸੁ ॥ ੩੧ ॥

---

[1]ਉਪਕਾਰ। [2]ਜਿਸ (ਸ਼ਰੀਕ) ਕਰਕੇ (ਸਾਡੀ) ਮਹਿੰਮਾਂ (ਮਹੀ=) ਪ੍ਰਿਥਵੀ ਵਿਚ ਨਾਸ਼ ਹੋ ਰਹੀ ਹੈ। ਸੂਚਨਾ–ਇਸ ਅਰਥ ਦੀ ਪੋਂਢਤਾ ਅੰਸੁ ੩੨ ਅੰਕ ੫ ਤੋਂ ਹੁੰਦੀ ਹੈ। [3]ਚੜ੍ਹਿਆ।

*ਆਮ ਕਹਾਵਤ ਹੈ 'ਲੋਭ ਪਾਪਾਂ ਦਾ ਮੂਲ ਹੈ'। ਧੀਰਮੱਲ ਦੀ ਜਾਣ ਬੁੱਝ ਕੇ ਮਤ ਪਾਪਾਂ ਵਿੱਚ ਪਰਾਵਰਤ ਹੋ ਰਹੀ ਹੈ, ਗੁਰਿਆਈ ਨੂੰ ਔਸ਼ਰਜ ਸਮਝ ਲਿਹਾ ਹੈ। ਹਾਲਾਂ ਕਿ ਇਹ ਭਾਰੀ ਜ਼ਿੰਮੇਵਾਰੀ ਹੈ, ਜਿਸ ਨੂੰ ਅਨੁਭਵ ਕਰਕੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਅੰਗੀਕਾਰ ਨਹੀਂ ਸੀ ਕਰਦੇ। ਉਹਨਾਂ ਨੇ ਅੰਤ ਵਿੱਚ ਇਸ ਨੂੰ ਅਪਣੇ ਪਰ ਸਤਿਗੁਰ ਪਿਤਾ ਤੇ ਸਤਿਗੁਰ ਹਰਿਕ੍ਰਿਸ਼ਨ ਜੀ ਅਤੇ ਵਾਹਿਗੁਰੂ ਜੀ ਵਲੋਂ ਲਾਇਆ ਗਿਆ ਫਰਜ਼ ਸਮਝਕੇ ਅੰਗੀਕਾਰ ਕੀਤਾ ਸੀ। ਲੋਭੀ ਧਨ ਪਿੱਛੇ ਮਰ ਰਹੇ ਹਨ ਤੇ ਆਪ ਆਏ ਧਨ ਨੂੰ ਪਰੋਪਕਾਰ ਤੇ ਵੀਟ ਰਹੇ ਹਨ ਤੇ ਰੂਹਾਨੀ ਰੰਗ ਜਗਤ ਨੂੰ ਲਾ ਰਹੇ ਹਨ।

੩੨. [ਧੀਰ ਮਲ ਰਾਮ ਰਾਇ ਮੇਲ]।

ਦੋਹਰਾ ॥ ਧੀਰਮੱਲ ਪਾਤੀ ਲਿਖੀ ਕਰੀ ਤਰੀਫ ਉਦਾਰ। 'ਸਭਿ ਉਪਮਾ ਕੇ ਉਚਿਤ ਹੋ ਸੁਨਿ ਸੁਤ ਬਰਖੁਰਦਾਰ ! ॥੧॥ ਚੌਪਈ ॥ ਮੋਹਿ ਅਨੁਜ ਸ਼ੀ ਗੁਰੁ ਹਰਿਰਾਇ। ਤਿਹ ਜੇਸ਼ਟ ਸੁਤ ਗੁਨ ਸਮੁਦਾਇ। ਤੁਰਕੇਸ਼ੁਰ ਕੌ ਬਸਿ ਕਰਿ ਲੀਨਾ। ਜਗ ਮਹਿੰ ਬਿਦਤਨੋ ਅਜ਼ਮਤ ਪੀਨਾ ॥੨॥ ਤੋ ਸਮ ਅਪਰ ਨਹੀਂ ਜਗ ਕੋਈ। ਇਤੀ ਸ਼ਕਤਿ ਕਿਤ ਪੱਯਤਿ ਸੋਈ[1]। ਤੁਵ ਪਿਤ ਜੈਸੇ ਅਨੁਜ ਹਮਾਰਾ। ਤਿਨ ਹੀ ਸਮ ਮੈਂ ਤੋਹਿ ਨਿਹਾਰਾ ॥ ੩॥ ਗੁਰਤਾ ਵਸਤੁ ਹਮਾਰ ਤੁਮਾਰੀ। ਸਭਿ ਕਾਰਨ ਤੇ ਲਖਿ ਅਧਿਕਾਰੀ। ਤੇਗਬਹਾਦਰ ਦੂਰ ਬਡੇਰੀ[2]।ਕਿਮ ਗੁਰ ਬਨਿ ਬੈਠਨੋ ਇਸ ਬੇਰੀ॥੪॥ਚਿਤ ਮਹਿੰ ਕਸੋਂ ਨ ਚਿੰਤ ਕੌ ਠਾਨੈਂ ? ਮਹਿ ਮਹਿੰ ਮਹਿਮਾ ਮਹਿਤੀ ਹਾਨੈ[3]। ਦਰਬ ਹਜ਼ਾਰਹੁ ਰੋਜ਼ ਸੰਭਾਰੈ।ਬਡ ਐਸ਼੍ਵਰਜਆਪਨੋ ਧਾਰੈ॥੫॥ਸ਼ਾਹੁ ਨਿਕਟਿ ਬੁਲਵਾਵਨਿ ਠਾਨੋ। ਜਸੋਂ ਕਸੋਂ ਕਰਿ ਸ਼ੱਤ੍ਰੁ ਤਹਿੰ ਹਾਨੋ। ਕਰੇ ਜਤਨ ਮੈਂ ਸਰਨੋ ਨ ਕੋਈ।ਬਚਸੋ ਸੰਘਾਰਨ ਸਭਿ ਤੇ[4] ਸੋਈ ॥ ੬ ॥ ਯਾਂਤੇ ਸੁਧਿ ਤੁਵ ਨਿਕਟਿ ਪਠਾਈ। ਬਨਿ ਆਵੈ ਅਬਿ ਕਰਨਿ ਉਪਾਈ[5]। ਇਮ ਲਿਖਿ ਦੂਤ ਪਠਾਵਨਿ ਕੀਨਾ। ਜਾਨਸੋ–ਰਿਪੁ ਹੁਇ ਪ੍ਰਾਨਬਿਹੀਨਾ–॥੭॥ਬਹੁਤ ਮੋਲ ਕੋ ਇਕ ਸਿਰੁਪਾਉ। ਵਸਤੁ ਅਜਾਇਬ ਅਪਰ ਪਠਾਉ[6]। ਦਿੱਲੀ ਮਹਿੰ ਲੇ ਕਰਿ ਸੋ ਗਯੋ। ਰਾਮਰਾਇ ਢਿਗ ਪਹੁੰਚਤਿ ਭਯੋ ॥੮॥ ਈਦਨ ਠਾਨਿ ਦੀਨਿ ਪੁਨ ਪਾਤੀ। ਅਪਰ ਸੁਨਾਇ ਕੁਸ਼ਲ ਬਹੁ ਭਾਂਤੀ। ਰਾਮਰਾਇ ਤਬਿ ਖੋਲਨਿ ਕੀਨਿ। ਪਠਿ ਕਰਿ ਸਭਿ ਮਤਲਬਕੋ ਚੀਨਿ॥੯॥–ਧੀਰਮੱਲ ਭਾ ਮੋਹਿ ਅਧੀਨ।ਯਾਂ ਤੇ ਕੁਛਕ ਹਰਖ ਮੈਂ ਲੀਨਿ–। ਪੁਨ ਚਿੰਤਾ ਚਿਤ ਬਿਖੈ ਉਪਾਈ।–ਗਈ ਅਪਰ ਥਲ ਮਹਿੰ ਬਡਿਆਈ ॥ ੧੦ ॥ ਪ੍ਰਥਮ ਭਯੋ ਉਤਪਾਤ ਬਿਸਾਲਾ। ਦੁਹੂੰ ਦਿਸ਼ਿਨਿ ਜੋ ਸ੍ਰਾਪ ਕਰਾਲਾ। ਸਭਿ ਸੰਗਤਿ ਮਹਿੰ ਮੋਰ ਖੁਟਈ। ਪਿਤ ਸਤਿਗੁਰੁ ਪੂਰਬ[6] ਬਿਦਤਾਈ ॥ ੧੧॥ ਸ਼੍ਰੀ ਹਰਿ ਕ੍ਰਿਸ਼ਨ ਬਹੁਰ ਪਰਲੋਕ। ਜਿਸ ਤੇ ਸਭਿ ਕੁਟੰਬ ਮਹਿੰ ਸ਼ੋਕ। ਮੋ ਕਹੁ ਬੁਰਾ ਜਗਤ ਠਹਿਰਾਯੋ। ਅਬਹਿ ਅਪਰ ਉਤਪਾਤ ਉਠਾਯੋ॥੧੨॥ਹੈ ਜੈ ਹੈ ਕੁਛ ਤੇ ਕੁਛ ਔਰ। ਮਹਾਂ

---

[1]ਹੋਰ ਕਿਸ ਵਿੱਚ ਪਾ ਸਕੀਦੀ ਹੈ। [2]ਦੋ (ਪੀੜ੍ਹੀਆਂ ਉਪਰ ਹੋਣ ਤੇ) ਦੂਰ ਹਨ ਗੁਰਿਆਈ ਤੋਂ। [3]ਪ੍ਰਿਥਵੀ ਤੇ ਮਹਿੰਮਾ (ਸਾਡੀ) ਬੜੀ ਹਾਨ ਕਰਦੇ ਹਨ। [4]ਸਾਰੇ ਮਾਰਨ ਦੇ (ਜਤਨਾਂ) ਤੋਂ। [5]ਭੇਜੀ। [6]ਪਹਿਲੋਂ ਦੀ।

ਕਲੰਕਤਿ ਕਹਿ ਸਭਿ ਠੌਰ–।ਇੱਤਸਾਦਿਕ ਮਨ ਗਟੀ ਬਿਚਾਰਹਿ।–ਕਹਾ ਕਰੌਂ ਮੈਂ ਜਤਨ ਸੁਧਾਰਹਿ–॥੧੩॥ਪਾਤੀ ਕੋ ਉੱਤਰ ਲਿਖਿ ਦੀਨੋ।'ਤੁਮ ਹੋ ਬਡੇ ਸਕਲ ਬਿਧਿ ਚੀਨੋ। ਜਿਤਿਕ ਉਪਾਇ ਮੋਹਿ ਤੇ ਬਨੈ। ਕਰੋਂ ਸੁ ਮੈਂ ਸਿਮ ਚਿੰਤਾ ਹਨੈ ॥ ੧੪ ॥ ਕਹੋ ਤੁਮਾਰੇ ਮਹਿ ਦਿਨ ਰਾਤੀ।ਮਾਨੋਂ ਕਸੋਂ ਨ ਰਾਵਰੀ ਬਾਤੀ'। ਲਿਖੀ ਪਠਾਈ ਪੁਰਿ ਕਰਤਾਰ। ਪਠਤਿ ਧੀਰਮਲ ਆਨੰਦ ਧਾਰਿ॥੧੫॥ਕਹਸੋ ਮਸੰਦ ਸੰਗ ਸਮੁਝਾਇ।'ਸਫਲਹਿ ਤੇਰੋ ਕਹਸੋ ਉਪਾਇ। ਰਾਮਰਾਇ ਖ਼ਾਤਰ ਕਰਿ ਪਠੀ[1]। ਇਹੁ ਪਾਤੀ ਮੈਂ ਤਿਸ ਕੀ ਪਠੀ[2]॥ ੧੬ ॥ ਇਸ ਪ੍ਰਕਾਰ ਇਹ ਭਯੋ ਬ੍ਰਿਤੰਤ । ਗੁਰ ਦ੍ਰੋਹੀ ਅਨਹਿਤ[3] ਚਿਤਵੈਤਿ । ਬੁਰੇ ਭਲੇ ਕੀ ਸਾਰ ਨ ਜਾਨੈ। ਭਏ ਲੋਭ ਬਸਿ ਕੁੱਕ੍ਰਿਤ ਠਾਨੈਂ ॥ ੧੭ ॥ ਇਕ ਦਿਨ ਤੁਰਕੇਸ਼ੁਰ ਕੋ ਤੀਰ। ਬੈਠਸੋ ਰਾਮਰਾਇ ਨਰ ਭੀਰ। ਕਹਸੋ ਪ੍ਰਸੰਗ ਗੁਰਨਿ ਕੋ ਤੌਨ[4]। 'ਅਬਿ ਗਾਦੀ ਪਰ ਬੈਠਸੋ ਕੌਨ? ॥ ੧੮ ॥ ਸ਼੍ਰੀ ਹਰਿ ਕ੍ਰਿਸ਼ਨ ਬਾਲ ਬਯ ਜਾਂਹਿ। ਪਹੁੰਚੇ ਸੋ ਪ੍ਰਲੋਕ ਕੇ ਮਾਂਹਿ। ਅਧਿਕਾਰੀ ਸੁਤ ਹੁਤੋ ਨ ਕੋਇ। ਗਾਦੀ ਪਰ ਬੈਠਤਿ ਹੈ ਜੋਇ' ॥ ੧੯ ॥ ਰਾਮਰਾਇ ਸਭਿ ਬਾਤ ਸੁਨਾਈ। 'ਸ਼੍ਰੀ ਹਰਿ ਕ੍ਰਿਸ਼ਨ ਕਹੀ ਗੁਰਿਆਈ। ਹੁਤੋ ਹਮਾਰੀ ਕੁਲ ਮਹਿ ਏਕ। ਜਿਸ ਕੈ ਨਹਿਂ ਬਿਵਹਾਰ ਬਿਬੇਕ ॥੨੦॥ ਸੋ ਗਾਦੀ ਪਰ ਹੁਇ ਬਿਦਤਾਯੋ। ਸੁਨਸੋਂ ਸੁ ਮੈਂ ਨਿਜ ਨਗਰ ਬਸਾਯੋ। ਅਜ਼ਮਤ ਸਹਿਤ ਲੋਕ ਤਿਸ ਕਹੈਂ। ਅਰਪਹਿਂ ਦਰਬ ਕਾਮਨਾ ਲਹੈਂ ॥ ੨੧ ॥ ਪ੍ਰਗਟਸੋ ਗੁਰੂ ਤਬਹਿ ਲਖਿ ਲੇਹਿਂ[5]। ਢਿਗ ਰਾਵਰ ਕੇ ਅਜ਼ਮਤ ਦੇਹਿ। ਨਾਂਹਿ ਤ ਝੂਠ ਸਾਚ ਕਹਿ ਕਰਿ ਕੈ। ਬਿਰਮਾਵਹਿ ਨਰ ਗਨ ਛਲ ਧਰਿ ਕੈ' ॥੨੨॥ ਸੁਨਿ ਇਮ ਸ਼ਾਹੁ ਗਿਰਾ ਤਬਿ ਕਹੀ।'ਤੋ ਮਹਿ ਅਜ਼ਮਤ ਮੈਂ ਬਹੁ ਲਹੀ। ਨਹਿਂ ਏਤਿਕ ਕਿਸ ਅਪਰ ਮਝਾਰੀ। ਕਹਾਂ ਕਰਹਿ ਤਿਸ ਨਿਕਟਿ ਹਕਾਰੀ[6] ॥ ੨੩ ॥ ਤੁਮ ਭੀ ਗੁਰ ਘਰ ਕੋ ਸੁਤ ਪੋਤੇ। ਅਪਰ ਅਲਪ ਜਾਨੋਂ ਸਭਿ ਤੋ ਤੇ'।ਰਾਮਰਾਇ ਸੁਨਿ ਬਹੁਰ ਬਖਾਨੀ। 'ਤੁਮ ਮਾਲਕ ਹੋ ਸਕਲ ਸਥਾਨੀ ॥ ੨੪ ॥ ਤਿਸ ਮਹਿਂ ਬਸਹਿਂ ਜਿ ਨਰ ਸਮੁਦਾਇ। ਕਸੋਂ ਨ ਤੁਮਾਰੋ ਕਾਜ ਬਨਾਇਂ'। ਸੁਨਿ ਇਮ ਸ਼ਾਹੁ ਮੌਨ ਕਰਿ ਰਹਸੋ। ਅਪਰ ਪ੍ਰਸੰਗ ਚਲਸੋ ਕਿਸ ਕਹਸੋ? ॥ ੨੫ ॥ ਇਹ ਬ੍ਰਿਤੰਤ ਭਾ ਸਭਾ

[1]ਤਸੱਲੀ ਕਰ ਭੇਜੀ ਹੈ। [2]ਪੜ੍ਹੀ ਹੈ। [3]ਬੁਰਾ। [4]ਤਿਸ (ਪਾਤਸ਼ਾਹ) ਨੇ। [5]ਗੁਰੂ ਪ੍ਰਗਟਿਆ ਤਦੋਂ (ਅਸੀਂ) ਜਾਣਾਂਗੇ। [6]ਤਿਸ ਨੂੰ ਪਾਸ ਬੁਲਾਕੇ। [7]ਕਿਸੇ ਦਾ ਕਹਿਆ ਹੋਰ ਪ੍ਰਸੰਗ ਚੱਲ ਪਿਆ।

ਮਝਾਰੀ।ਸੁਨਜੋ ਸੁ ਪੁਰਿਕੀ ਸੰਗਤਿ ਸਾਰੀ।'ਰਾਮਰਾਇ ਇਨ ਸੰਗ ਖੁਟਾਈ। ਕਰਜੋ ਚਹਤਿ ਹੈ ਬਹੁ ਬਿਦਤਾਈ[1] ॥ ੨੬ ॥ ਮਿਲਹਿੰ ਪਰਸਪਰ ਸਿਖ ਸਭਿ ਕਹੈਂ।'ਇਹ ਉਤਪਾਤ ਕਰਤਿ ਹੀ ਰਹੈ'। ਪੁਨ ਕੇਤਿਕ ਦਿਨ ਦੀਨਿ ਬਿਤਾਇ। ਪੁਨ ਸੰਗਤਿ ਮਿਲਿ ਕਰਿ ਸਮੁਦਾਇ ॥ ੨੭ ॥ ਦਰਸ਼ਨ ਕੀ ਲਾਲਸ ਬਹੁ ਜਾਗੀ। ਭਏ ਤਯਾਰ ਕੇਤਿਕ ਬਡਭਾਗੀ। ਲੈ ਲੈ ਵਸਤੁ ਅਜਾਇਬ ਚਲੇ। ਧਨ ਗਨ ਲੀਨਿ ਰਿਝਾਵਨਿ ਭਲੇ ॥ ੨੮ ॥ ਸਿਮਰਤਿ ਸਤਿਗੁਰ ਕੋ ਚਲਿ ਆਏ। ਪੰਥ ਅਨੰਦਪੁਰੇ ਨਿਯਰਾਏ। ਹਰਖੇ ਜਬਹਿ ਪ੍ਰਵੇਸ਼ੇ ਪੁੰਰਿ ਮੈਂ।ਪ੍ਰਥਮ ਸਿਵਰ ਕੋ ਕਰਿ ਸੁਖ ਉਰ ਮੈਂ॥੨੯॥ਪਾਇ ਰੁ ਪਾਨ ਪਖਾਰੇ ਪਾਨੀ। ਬਸਤ੍ਰ ਪਹਿਰ ਕਰਿ ਸ਼੍ਰਮ ਕੋ ਹਾਨੀ। ਸਭਿ ਅਕੋਰ ਲੈ ਗੁਰ ਢਿਗ ਗਏ। ਮਹਾਂ[2] ਮਸੰਦ ਅਗਾਊ ਭਏ ॥ ੩੦ ॥ ਚਰਨ ਕਮਲ ਪਰ ਅਰਪਿ ਅਕੋਰ। ਅਭਿਬੰਦਨ ਸਨਮੁਖ ਕਰ ਜੋਰਿ। ਬੈਠੇ ਦਰਸ਼ਨ ਕਰਿ ਹਰਖਾਏ। ਕੁਸ਼ਲ ਪ੍ਰਸ਼ਨ ਕੋ ਕੀਨਿ ਸੁਨਾਏ ॥ ੩੧ ॥ ਬਿਨਤੀ ਕਰਿ ਕਰਿ ਬਿਤ ਅਰਪੰ ਤੋ।ਸਭਿ ਸਿੱਖਨਿ ਕੇ ਨਾਮ ਭਨੰ ਤੋ।'ਮਹਾਂਰਾਜ!ਇਹ ਦਸਵੰਧ ਲਜਾਯੋ'।'ਇਨਹਿੰ ਮਨੋਰਥ ਗੁਰ ਤੇ ਪਾਯੋ' ॥੩੨॥ 'ਇਸ ਨੇ ਇਹ ਮਨੌਤ ਮਨ ਮਾਨੀ'। 'ਇਸ ਕੀ ਤੁਮ ਸਹਾਇਤਾ ਠਾਨੀ'। 'ਇਸ ਸਿਖ ਕੋ ਰੁਜ ਤਨ ਤੇ ਹਰਜੋ'। 'ਇਹ ਚਾਹਤਿ ਸਫਲਜੋ ਧਨ ਕਰਜੋ' ॥ ੩੩ ॥ ਇੱਤਯਾਦਿਕ ਅਰਦਾਸ ਪ੍ਰਕਾਸ਼ਿ। ਧਰਹਿੰ ਅਕੋਰ ਚਰਨ ਕੇ ਪਾਸ। ਸੁਮਤਿਵੰਤ ਗੁਰਬਖਸ਼ ਮਸੰਦ। ਜਿਸ ਕੇ ਸਿਖ ਅਨੁਸਾਰਿ ਬਿਲੰਦ ॥ ੩੪ ॥ ਪੁਨ ਕਰ ਜੋਰਿ ਪ੍ਰਸੰਗ ਉਚਾਰੇ। 'ਸ਼੍ਰੀ ਹਰਿਕ੍ਰਿਸ਼ਨ ਬਿਕੁੰਠ ਸਿਧਾਰੇ। ਅੰਤ ਸਮੈਂ ਮੁਝ ਸੰਗ ਬਖਾਨਾ।–ਬਾਬਾ ਬਸਹਿ ਬਕਾਲੇ ਥਾਨਾ–॥ ੩੫ ॥ ਸੋ ਸਰੂਪ ਤੁਮ ਦੇਖੇ ਆਇ। ਦਾਸਨਿ ਲੋਕ ਪ੍ਰਲੋਕ ਸਹਾਇ'। ਸ਼੍ਰੀ ਗੁਰੁ ਮੁਸਕਾਏ ਮੁਖ ਕਹਜੋ। 'ਰਾਮਰਾਇ ਕੈਸੇ ਕਹਿ ਲਹਜੋ[3]? ॥ ੩੬ ॥ ਸ਼ਾਹੁ ਨਿਕਟਿ ਕਿਮ ਪਹੁੰਚੋ ਜਾਇ ? । ਕਿਮ ਤਿਨ ਸ਼੍ਰਾਪ ਦੀਨਿ ਰਿਸ ਪਾਇ ? ਕੀਰਤਪੁਰਿ ਤੇ ਪ੍ਰਥਮ ਹਕਾਰੇ। ਤੁਰਕੇਸ਼ੁਰ ਕੋ ਸੀਖ ਸਿਖਾਰੇ ॥ ੩੭ ॥ ਜਬਿ ਪਹੁੰਚੋ ਤਬਿ ਕਜੋਂ ਦੁਖ ਪਾਯੋ? । ਕਹਾਂ ਬਿਗਾਰ ਕੀਨਿ ਪੁਰਿ ਜਾਯੋ?।ਜਿਸ ਤੇ ਸ਼੍ਰੀ ਹਰਿ ਕ੍ਰਿਸ਼ਨ ਕਿ ਸੰਗ। ਰਚਜੋ ਬਿਰੋਧ ਸ ਸ੍ਰਾਪ ਨਿਸੰਗ' ॥ ੩੮ ॥ ਸੁਨਿ ਗੁਰ-

[1]ਜ਼ਾਹਰ ਹੀ। [2]ਵਡੇ, ਮੁਖੀ। [3]ਰਾਮਰਾਇ ਨੇ ਕਿਵੇਂ (ਕਹਿ ਲਹਜੋ=) ਸਦਵਾ ਲਿਆ (ਗੁਰੂ ਹਰਿਕ੍ਰਿਸ਼ਨ ਜੀ ਨੂੰ ਦਿੱਲੀ)। (ਅ) ਰਾਮਰਾਇ ਨੇ (ਗੁਰੂ ਹਰਿਕ੍ਰਿਸ਼ਨ ਜੀ ਨੂੰ ਕੈਸੇ ਕਹਿ=) ਕਿਹੋ ਜਿਹੇ ਜਾਣਿਆ ਸੀ। (ਏ) ਕਿਸ ਤਰ੍ਹਾਂ ਦਾ ਜਾਣਕੇ ਕੀਹ ਕਿਹਾ ਸੀ।

ਬਖਸ਼ ਬ੍ਰਿਤਾਂਤ ਸੁਨਾਯੋ। 'ਗੁਰਤਾ ਗੁਰ ਕੀ ਪਿਖਿ ਤਪਤਾਯੋ। ਕਹਿ ਬੁਲਿਵਾਏ ਆਸ਼ੈ ਏਵ:–ਮਿਲਹਿੰ ਨ ਤੁਰਕ ਸਾਥ ਗੁਰਦੇਵ॥੩੯॥ਜਾਹਿੰ ਪਲਾਇ ਕਿ ਜੰਗਲ ਦੇਸ਼। ਮਿਲਹਿੰ ਜਿ, ਟੂਟਹਿ ਪ੍ਰਣ ਸੁ ਵਿਸ਼ੇਸ਼–ਬਹੁਰ ਸਿਖਾਯੋ ਅਜ਼ਮਤ ਹੋਰਹਿੰ। ਬਾਰਿ ਬਾਰਿ ਇਸ ਹੀ ਹਿਤ ਪ੍ਰੇਰਹਿ ॥ ੪੦ ॥ ਸ਼੍ਰੀ ਹਰਿਕ੍ਰਿਸ਼ਨ ਸੁ ਪਹੁੰਚੇ ਜਬੈ।ਤਿਸਤੇ ਮਹਿੰਮਾ ਅਧਿਕੀ ਤਬੈ।ਤੁਰਕੇਸ਼ੁਰ ਸੋਂ ਮਿਲੈ ਨ ਜਾਇ। ਇੱਤਮਾਇਕ ਪਿਖਿ ਰਿਸ ਉਪਜਾਇ॥੪੧॥ਅਪਰ ਨ ਬਸ ਕੁਛ ਚਲਨੋ ਅਗਾਰੇ। ਸ੍ਰਾਪ ਸੀਤਲਾ ਕੇਰ ਉਚਾਰੇ।ਹਰਖ ਨ ਸ਼ੋਕ ਗੁਰੂ ਕੋ ਹੋਯੋ। ਹੋਨਹਾਰ ਕਹੁ ਨੀਕੇ ਜੋਯੋ ॥ ੪੨ ॥ ਤਿਸ ਕਾਰਨ ਤੇ ਭਜਨੋ ਸ਼ਰੀਰ। ਸ਼੍ਰੀ ਹਰਿਕ੍ਰਿਸ਼ਨ ਮਹਾਂ ਮਤਿ ਧੀਰ। ਕੇਤਿਕ ਤਿਨ ਕੀਨੇ ਉਤਪਾਤ। ਅਜਹੁੰ ਨ ਬੈਠਤਿ ਚਿਤ ਕਰਿ ਸ਼ਾਂਤਿ ॥ ੪੩ ॥ ਏਕ ਦਿਵਸ ਰਾਵਰ ਕੀ ਗਾਥਾ। ਕਹਿਤਿ ਭਯੋ ਤੁਰਕੇਸ਼ੁਰ ਸਾਥਾ।–ਗੁਰੂ ਭਏ ਅਬਿ ਤਿਨਹੁੰ ਹਕਾਰੋ।ਅਜ਼ਮਤ ਨਾਨਾ ਬਿਧਿਨਿ ਨਿਹਾਰੋ–॥ ੪੪ ॥ ਸ਼ਾਹੁ ਨਹੀਂ ਮਾਨੀ ਕੁਛ ਬਾਤ। ਚਹਿਤਿ[1] ਆਪ ਸੋਂ ਭੀ ਉਤਪਾਤ। ਕਹਾਂ ਕਰਹਿਗੋ ਤੁਮਰੋ ਸੋਇ। ਕਿਮ ਸਮਸਰਤਾ ਪ੍ਰਾਪਤਿ ਹੋਇ ॥੪੫॥ ਗੁਰਤਾ ਨਹੀਂ ਹਾਥ ਕਿਮ ਆਵੈ। ਜਤਨ ਅਨੇਕ ਸੁ ਨਿਸ਼ਫਲ ਜਾਵੈਂ[2]। ਇੱਤਮਾਦਿਕ ਸਭਿ ਬਾਤ ਸੁਨਾਈ।ਮੁਸਕਾਨੋ ਸੁਨਿ ਤਬਹਿ ਗੁਸਾਈਂ ॥੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਸੰਗਤਿ ਪ੍ਰਸੰਗ' ਬਰਨਨੰ ਨਾਮ ਦੋਇ ਤਿੰਸਤੀ ਅੰਸੁ ॥ ੩੨ ॥

੩੩. [ਗੁਰੂ ਜੀ ਦਾ ਤੀਰਥਾਂ ਨੂੰ ਪਵਿਤ੍ਰ ਕਰਨ ਟੁਰਨਾ]।

ਦੋਹਰਾ ॥ ਤੇਗ ਬਹਾਦਰ ਸਤਿਗੁਰੂ ਸਭਿ ਗ੍ਯਾਤਾ ਸੁ ਪ੍ਰਬੀਨ। ਲਖੀ ਭਵਿੱਖਨਤ ਬਾਰਤਾ ਜਿਮ ਹ੍ਵੈ ਹੈ ਸੋ ਚੀਨਿ[3] ॥੧॥ਚੌਪਈ॥ਪੁਨ ਸਿੱਖਨਿ ਕੋ ਕਰਨਿ ਉਧਾਰ। ਕਿਤਿਕ ਪ੍ਰਤੀਖਤਿ ਸਦਨ ਮਝਾਰ। ਪੂਰਬ ਦੇਸ਼ ਜੁ ਦੂਰ ਵਿਸ਼ੇਸ਼ੁ। ਸੰਗਤਿ ਕੋ ਅਭਿਲਾਖ ਅਸ਼ੇਸ਼ੁ ॥ ੨ ॥ ਗਮਨ ਤੀਰਥਨਿ ਕੀਨਿ ਬਹਾਨਾ। ਨਿਜ ਦਾਸਨਿ ਚਾਹਤਿ ਕੱਲਜਾਨਾ। ਪੁਰਿ ਅਨੰਦ ਜੋਤਿਕ ਬਸ ਗਏ। ਤਿਤੋ ਬਸਾਇ ਦੇਤਿ ਸੁਖ ਭਏ ॥ ੩ ॥ ਲਖਨੋ ਸ਼ਰੀਕਾ ਸੋਢਿਨਿ ਕੇਰਾ।–ਪਿਖਿ ਸੰਕਟ ਕੋ ਪਾਇਂ ਬਡੇਰਾ[4]। ਅਨਿਕ ਉਪਾਵਨਿ ਕੋ ਨਿਤ ਠਾਨੈਂ। ਦਰਬ ਲੋਭ ਜਿਨ ਰਿਦੈ ਮਹਾਨੈ ॥੪॥ ਹਮ ਚਿਤ ਸ਼ਾਂਤਿ ਧਰੇ ਬਹੁ ਰਹੇ। ਤਊ ਦੇਖਿ ਤਿਨ, ਉਰ ਦੁਖ ਦਹੇ। ਇਨ ਤੇ ਅਧਿਕ ਦੂਰ ਅਬਿ

[1](ਰਾਮਰਾਇ) ਚਾਹੁੰਦਾ ਹੈ। [2]ਸੋ ਜਾਣ ਲਈ। [3](ਸੋਢੀ) ਦੇਖ ਕੇ ਬੜਾ ਦੁੱਖ ਪਾਉਂਦੇ ਹਨ।

ਜਾਇ। ਬਿਨ ਦੇਖੇ ਹਮ ਕੋ, ਸੁਖ ਪਾਇ*॥ ੫॥ ਤਾਂਤੇ ਗਮਨ ਕਰਨਿ ਅਬਿ ਆਛੇ। ਪੂਰਹਿਂ ਕਾਮਨਾ ਜੋ ਸਿਖ ਬਾਂਛੇ–। ਬਹੁ ਕਾਰਨ ਕੋ ਜਾਨਿ ਗੁਸਾਈਂ। ਕਹਿ ਨਿਜ ਲੋਕਨਿ ਸਕਲ ਜਨਾਈ॥ ੬॥ 'ਸਰਬ ਭਾਂਤਿ ਤਯਾਰੀ ਕਰਿ ਲੀਜੈ। ਦੇਸ਼ ਬਿਦੇਸ਼ਨਿ ਬਿਚਰਨਿ ਕੀਜੈ।ਸਨੈ ਸਨੈ ਗਮਨੈਂ ਸੁਖ ਪਾਏ। ਡੋਰੇ ਸਮੈਦਨ ਸਾਜਿ ਬਨਾਏ' ॥7॥ ਕੋਤਿਕ ਦਾਸ ਫਕੀਰਨਿ ਸਾਥ। ਚਹਤਿ ਦਰਸ ਨਿਤ ਸਤਿਗੁਰੁ ਨਾਥ।–ਤੀਰਥ ਕਰੈਂ ਪੁੰਨ ਜਿਨ ਮਹਾਂ†। ਬਿਚਰਹਿਂ ਸੈਲ ਕਰਹਿਂ ਜਹਿਂ ਕਹਾਂ–॥ ੮॥ ਸਫਲ ਜਨਮ ਅਪਨੋ ਕੋ ਚਾਹਤਿ। ਇੱਤਯਾਦਿਕ ਕੋ ਜਾਨਿ ਉਮਾਹਤਿ। ਜੋਤਿਕ ਪੁਰਿ ਮਹਿਂ ਲੋਕ ਬਸਾਏ। ਕਰਿ ਇਕਠੇ ਸਭਿ ਨਿਕਟਿ ਬੁਲਾਏ॥ ੯॥ ਸਾਦਰ ਕਹਯੋ 'ਬਸਹੁ ਸੁਖ ਪਾਇ। ਹਮ ਅਬਿ ਤੀਰਥ ਕਰਨਿ ਸਿਧਾਇ। ਕੋਤਿਕ ਦਿਨ ਇਸ ਜੰਗਲ ਦੇਸ਼[1]। ਕਰਹਿਂ ਬਿਤਾਵਨਿ ਹੋਇ ਪ੍ਰਵੇਸ਼॥ ੧੦॥ ਪੁਨ ਹਮ ਪੂਰਬ ਦਿਸ਼ਾ ਪਧਾਰੈਂ। ਬਿਚਰਹਿਂ ਤਹਿਂ ਕੇ ਦੇਸ਼ ਨਿਹਾਰਹਿਂ'। ਹਾਥ ਜੋਰਿ ਪੁਨ ਨਰਨਿ ਸੁਨਾਈ। 'ਤੁਮ ਹਮਰੇ ਨਿਤ ਨਾਥ ਸਦਾਈ॥ ੧੧॥ ਦੂਰ ਕਿ ਨਿਕਟਿ ਰਹਹੁ ਕਿਸ ਥਾਨੂ। ਸਦ ਸਮਰੱਥ ਗੁਰੁ ਭਗਵਾਨੂ।

---

[1]ਮਾਲਵਾ ਦੇਸ਼ ਵਿੱਚ।

*ਗੁਰੂ ਜੀ ਦੀ ਤਿਆਗ ਬ੍ਰਿਤੀ ਕਮਾਲ ਦੀ ਹੈ, ਪਹਿਲੋਂ ਗੁਰਿਆਈ ਤੋਂ ਛਪੇ ਰਹੇ ਫੇਰ ਲੋਣੋਂ ਨਾਂਹ ਕੀਤੀ, ਫੇਰ ਬਕਾਲਾ ਛਡੇ ਦਿੱਤਾ ਕਿ ਦੀਰਖੀ ਲੋਕ ਸੁਖੀ ਹੋ ਜਾਣ। ਅੰਮ੍ਰਿਤਸਰ ਆਏ ਏਥੇ ਬੀ ਦੀਰਖਾ ਦੇਖੀ ਤਾਂ ਤਿਆਗ ਮੁਖ ਰੱਖਕੇ ਮੁੜ ਗਏ, ਫੇਰ ਬਕਾਲਾ ਛੋਡ ਕੇ ਕੀਰਤ ਪੁਰ ਜਾ ਬਸੇ ਉਥੇ ਬੀ ਸ਼ਰੀਕਾ ਭਾਵ ਤੱਕਕੇ ਅਨੰਦਪੁਰ ਜਾ ਬਸਾਇਆ। ਅਜੇ ਬੀ ਸੋਢੀ ਸ਼ਰੀਕੇ ਨੂੰ ਠੰਢ ਨਾ ਪਈ ਤਾਂ ਆਪ ਪੰਜਾਬ ਛੋੜਕੇ ਪ੍ਰਦੇਸ਼ਾਂ ਨੂੰ ਟੁਰ ਪਏ ਕਿ ਅਸੀਂ ਪਾਸ ਨਾ ਹੋਵੀਏ ਤਾਂ ਏਹ ਸੁਖੀ ਹੋਣ ਤੇ ਮੰਨ ਮੰਨੀਆਂ ਮੌਜਾਂ ਕਰ ਲੈਣ। ਇਨ੍ਹਾਂ ਨੂੰ ਪਕੜਾਂ ਹਨ ਤੇ ਅਸੀਂ ਨਿਸ਼ਪਕੜ ਹਾਂ। ਧੀਰ ਮੱਲ ਨੇ ਜੋ ਦਿਲੀ ਮਨਸੂਬਾ ਬੱਧਾ ਸੋ ਬੀ ਇਹ ਸੀ ਕਿ ਜਿਵੇਂ ਦੇਸ਼ ਤੋਂ ਬਾਹਰ ਹੋ ਜਾਨ, ਸੋ ਤਿਆਗ ਦੇ ਸਰਦਾਰ ਆਪ ਹੀ ਉਠ ਕੇ ਦੂਰ ਪਏ ਕਿ ਤੁਸਾਂ ਲਈ ਅਸੀਂ ਆਪ ਹੀ ਦੇਸ਼ ਮੋਕਲਾ ਕਰ ਦੇਂਦੇ ਹਾਂ, ਪਾਪਾਂ ਦੇ ਭਾਗੀ ਹੋਕੇ ਤੁਸੀਂ ਕਿਉਂ ਭਾਰ ਚਾਉਂਦੇ ਹੋ।

†ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ। [ਤੁਖਾਰੀ ਮਃ ੪] ਇਸ ਤੁਕ ਅਨੁਸਾਰ ਸਤਿਗੁਰੂ ਜੀ ਤੀਰਥਾਂ ਨੂੰ ਤੇ ਤੀਰਥ ਵਾਸੀਆਂ ਨੂੰ ਤਾਰਨ ਤੁਰੇ ਹਨ ਨਾ ਕਿ ਤੀਰਥਾਂ ਦੀ ਯਾਤ੍ਰਾ ਨੂੰ, ਕਿਉਂਕਿ ਸਤਿਗੁਰੂ ਧੁਰ ਨੇ ਤਾਂ ਤੀਰਥਾਂ ਦੀ ਮੈਲ ਹਰਨੀ ਹੈ।

ਅਪਨੇ ਜਾਨਿ,ਸਹਾਇਕ ਰਹੀਅਹਿ। ਬਹੁਰੋ ਆਵਨਿ ਢੂਢੁਨਿ ਚਹੀਅਹਿ ॥ ੧੨ ॥ ਸਦਾ ਅਲੰਬ ਭੂਮਾਰੇ ਰਹੈਂ। ਸਦਾ ਪ੍ਰਤੀਖਤਿ ਹੀ ਚਿਤ ਚਹੈਂ। ਜਥਿ ਆਵਹੁ ਪੁਰਿ ਬਸਹਿ ਬਛੋਰਾ। ਨਾਂਹਿ ਤ ਇਤੋ ਹੋਇ[1] ਜਿਮ ਹੋਰਾ[2]॥ ੧੩॥ ਸੁਨਿ ਸਤਿਗੁਰੂ ਪ੍ਰਸੰਨ ਬਿਸਾਲਾ।ਕਹਤਿ ਭਏ ਤਿਨ ਕੌ ਤਤਕਾਲਾ। 'ਮਹਾਂ ਪੁਰਖ ਜਥਿ ਜਨਮ ਸੁ ਪਾਵੈ। ਅਪਨੋ ਜਾਨਿ ਇਹਾਂ ਤਥਿ ਆਵੈ ॥ ੧੪ ॥ ਕਰਹਿ ਬਸਾਵਨਿ ਇਸਹਿ ਬਿਸਾਲਾ। ਰਚਨਾ ਅਧਿਕ ਰਚਹਿ ਤਤਕਾਲਾ। ਬੀਜ ਮਾਤ੍ਰ ਹਮ ਕੀਨਿ ਬਸਾਵਨਿ। ਤਰੁਵਰ ਸਮ ਤਥਿ ਹੋਇ ਬਿਥਾਵਨਿ ॥ ੧੫ ॥ ਲੌਕ ਹਜ਼ਾਰਹੁ ਨਿਤ ਪ੍ਰਤਿ ਆਵੈਂ। ਬਸਨਹਾਰ ਦੀਰਘ ਸੁਖ ਪਾਵੈਂ'। ਇੱਤਮਾਦਿਕ ਸੁਨਿ ਗੁਰ ਕੀ ਬਾਨੀ। ਸਭਿਨਿ ਸਰਿ ਕਰ ਬੰਦਨ ਠਾਨੀ ॥ ੧੬ ॥ ਤਥਿ ਸਤਿਗੁਰ ਤਮਾਰੀ ਕਰਿਵਾਈ। ਬਾਹਨ ਜ਼ੀਨ ਅਧਿਕ ਛਬਿ ਛਾਈ। ਸਭਿ ਕੌ ਧੀਰਜ ਦੈ ਕਰਿ ਭਲੇ। ਸਿੱਖ ਉਧਾਰਨਿ ਦੇਸ਼ਨਿ ਚਲੇ ॥ ੧੭॥ ਮਾਤ ਨਾਨਕੀ ਸਮੈਦਨ ਮਾਂਹੀ। ਪੁੱਤ੍ਰ ਸਨੇਹ ਧਾਰਿ ਸੰਗ ਜਾਹੀ। ਬਹੁਰ ਤੀਰਥਨਿ ਕੇ ਇਸ਼ਨਾਨ। ਅਧਿਕ ਸ਼ਰੀਕਾ ਸੋਢਨਿ ਜਾਨਿ ॥੧੮॥ ਸ਼੍ਰੀ ਗੁਜਰੀ ਚਢਿ ਕਰਿ ਤਥਿ ਡੋਰੇ। ਪਤਿ ਕੇ ਸੰਗ ਚਲੀ ਸੁਖ ਲੋਰੇ। ਭ੍ਰਾਤ ਕ੍ਰਿਪਾਲ ਸਾਥ ਨਿਜ ਕਰਿਓ। ਸੋ ਤੁਰੰਗ ਸੁੰਦਰ ਪਰ ਚਰਿਓ॥੧੯॥ਅਪਰ ਸਕਲ ਪਾਇਨ ਸੰਗ ਚਲੇ। ਜੋ ਚਾਹਤਿ ਪੂਲੋਕ ਹੁਇ ਭਲੇ। ਸ਼੍ਰੀ ਸਤਿਗੁਰ ਹ੍ਵੈ ਕੈ ਅਸਵਾਰ। ਸ਼੍ਰੀ ਨਾਨਕ ਉਰ ਸਿਮਰਨ ਧਾਰਿ ॥ ੨੦ ॥ ਮੰਦ ਮੰਦ ਗਮਨੇ ਗੁਰੁ ਸ੍ਵਾਮੀ। ਸਕਲ ਘਟਨਿ ਕੇ ਅੰਤਰਜਾਮੀ। ਪ੍ਰਥਮ ਸਿਵਰ ਦੁਇ ਕੋਸ ਲਗਾਯੋ। ਨਰ ਸਮੁਦਾਇ ਮਿਲਨਿ ਕੌ ਆਯੋ ॥ ੨੧ ॥ ਜੋਤਿਕ ਦਰਬ ਕੋਸ਼ ਮਹਿ ਜਾਨਾ। ਕੋਸ਼ਪਤੀ ਸੇਗ ਬਾਕ ਬਖਾਨਾ। ਏਕ ਦਾਸ ਕੌ ਪੁਰਿ ਮਹਿ ਤਮਾਗਾ। ਆਇਸੁ ਮਾਨਿ ਰਹਨੋ ਬਡਭਾਗਾ॥੨੨॥ਸਗਰੋ ਧਨ ਤਿਸ ਕੌ ਤਥਿ ਦੀਨਾ। ਕਹਨੋ ਗੁਰੂ 'ਲਖਿ ਖਰਚ ਪ੍ਰਬੀਨਾ[2] ! ਕੂਪ ਲਗਾਵਹੁ ਸਦਨ ਬਨਾਵਹੁ। ਖਰਚਹੁ ਪੁਰਿ ਕੇ ਹੇਤੁ ਬਸਾਵਹੁ ॥੨੩॥ ਜਿਮ ਸਭਿ ਲੋਕ ਅਧਿਕ ਸੁਖ ਪਾਇ। ਸੋ ਤੁਮ ਕੀਜਹਿ ਸਦਾ ਬਨਾਇ[3]। ਪੁਰਿ ਕੌ ਖੇਦ ਦਹਿ ਨਹਿ ਕੋਈ। ਜਾ ਕੌ ਦੇਹਿ, ਰਹੈ ਨਹਿ ਸੋਈ' ॥ ੨੪ ॥ ਇਮ ਤਿਸ ਕੌ ਸਮੁਝਾਇ ਗੁਸਾਈਂ। ਬੈਠੇ ਸੰਗਤਿ

[1]ਨਹੀਂ ਤਾਂ ਇਤਨਾ ਹੀ ਰਹੇਗਾ। [2]ਗੁਰੂ ਜੀ ਨੇ ਕਿਹਾ 'ਹੇ ਚਤੁਰ ! ਲਖਕੇ (ਸਮਝਕੇ) ਖਰਚ ਕਰੀਂ'। [3]ਭਾਵ ਨਾ ਬਿਥਥਾ ਗੁਆਈਂ ਨਾ ਬ੍ਰਮਪੁਣਾ ਕਰੀਂ'। [4]ਸੁਵਾਰ ਕੇ, ਚੰਗੀਤਰ੍ਹਾਂ।

ਛਿਗ ਸਮੁਦਾਈ। ਤਿਨਿ ਦਿਸ਼ਿ ਦੇਖਿ ਦ੍ਰਿਸ਼ਟਿ ਧੁਤਿ ਕਰੁਨਾ। ਚਾਹਹਿੰ ਤਿਨਹਿੰ ਕਲੇਸ਼ਨਿ ਹਰਨਾ॥੨੫॥ਕੁਛਕ ਦੀਨਿ ਉਪਦੇਸ਼ ਬਨਾਇ। ਬਹੁਰ ਬਿਸਰਜਨਿ ਕੀਨਿ ਸੁਨਾਇ।ਭੋ ਸਿੱਖਹੁ ! ਨਰ ਤਨ ਇਹ ਰਤਨ। ਜਿਮ ਸਫਲਹਿ ਤਿਮ ਕੀਜਹਿ ਜਤਨ ॥੨੬॥ ਜਗ ਧੰਧੇ ਮਹਿੰ ਫਸਿ ਨ ਥਿਤਾ-ਵਹੁ। ਬਿਨਸ ਜਾਇ, ਪਿਖਿ ਨਹਿੰ ਬਿਰਮਾਵਹੁ। ਹੋਤੁ ਜੀਵਕਾ ਹੁਇ ਨਿਸ਼ਪਾਪ। ਕਰੋ ਕਾਰ ਕੋ–ਹਰਿ ਹਰਿ–ਜਾਪ ॥੨੭॥ ਮਨ ਮਹਿੰ ਸਿਮਰਨ ਕੀ ਲਿਵ ਰਾਖਹੁ।–ਸ੍ਵਾਸ ਨ ਬ੍ਰਿਥਾ ਜਾਇ–ਇਮ ਕਾਂਖਹੁ[1]। ਸੰਗਤਿ ਜਹਿੰ ਗੁਰੁ ਕੀ ਮਿਲਿ ਜਾਇ। ਸੇਵਾ ਕਰਹੁ ਪ੍ਰੇਮ ਉਪਜਾਇ ॥ ੨੮॥ ਪੱਖਾ ਪਾਨੀ ਪੀਸਨਿ ਕੀਜਹਿ। ਜਥਾ ਸ਼ਕਤਿ ਧਨ ਆਦਿਕ ਦੀਜੈ। ਅੰਨ ਬਸਨ ਅਰਪਨਿ ਕਰਿ ਦੈ ਹੋ। ਚਰਨਨਿ ਚਾਂਪ ਸਫਲਤਾ ਪੈ ਹੋਂ॥੨੯॥ਅਬਿ ਤਪ ਕਰਿਬੇ ਕੋ ਨਹਿੰ ਕਾਲ। ਜਿਸ ਤੇ ਉਪਜਤਿ ਸ਼ਕਤਿ ਬਿਸਾਲ। ਤੀਨਹੁੰ ਦੇਵ ਆਦਿ ਜਗ ਅਹੈ। ਸੋ ਭੀ ਤਪ ਕੋ ਤਾਪਤਿ ਰਹੈ ॥ ੩੦ ॥ ਅਸ ਕੋ ਵਸਤੁ ਨ ਜਾਨੀ ਪਰੈ। ਪਾਇ ਨਹੀਂ ਤਪ ਤਾਪਨ ਕਰੈ। ਧ੍ਰੁ ਤੇ ਆਦਿ ਜਿਤਕ ਵਡਿਆਈ। ਅਧਿਕ ਪ੍ਰਤਾਪ ਹੋਇ ਬਿਰਧਾਈ[2] ॥ ੩੧ ॥ ਤਪ ਕਰਿਬੇ ਤੇ ਪ੍ਰਾਪਤਿ ਹੋਇ। ਤਪ ਕੀ ਮਹਿੰਮਾ ਕਹਿ ਸਕਿ ਕੋਇ। ਤਿਸ ਕੋ ਸਮਾ ਨਹੀਂ ਅਬਿ ਜਾਨਹੁੰ। ਨਿਰਬਲ ਪ੍ਰਾਨੀ ਬਿਦਤ ਪਛਾਨਹੁੰ ॥ ੩੨ ॥ ਤਿਸ ਤੇ ਸਹਸ ਗੁਨਾ ਫਲ ਪਾਵੈ। ਜੋ ਸਤਿ ਸੰਗਤਿ ਸੇਵ ਕਮਾਵੈ। ਤਪ ਕੀ ਮਹਿੰਮਾ ਤੇ ਅਧਿਕਾਈ। ਅਪਰ ਬਾਤ ਕਮ ਕਹੌਂ ਬਨਾਈ ॥ ੩੩ ॥ ਧਾਂਤੋ ਜਾਨਹੁ ਸੇਵਾ ਸਾਰ। ਸੇਵਹੁ ਸੰਤ ਕਿ ਗੁਰੁ ਦਰਬਾਰ। ਐਸੀ ਦੁਲਭ ਵਸਤੁ ਕੁਛ ਨਾਂਹੀ। ਸੇਵਹਿ ਸੰਗਤਿ ਬਹੁਰ ਨ ਪਾਹੀ ॥ ੩੪ ॥ ਮਹਾਂ ਮਹਾਤਮ ਸਿਮਰੇ ਨਾਮੁ। ਮਨ ਕੋ ਕੀਜਹਿ ਤਹਿੰ ਬਿਸਰਾਮ। ਸ੍ਵਾਰਥ ਕਿਧੋਂ ਅਕਾਰਥ ਬ੍ਰਿੰਦ[3]। ਫੁਰਹਿੰ ਸਦਾ ਮਨ ਥਿਰ ਨ ਰਹਿੰਦ[4] ॥ ੩੫॥ ਸਨੈ ਸਨੈ ਤਿਸ ਕੋ ਅਟਕਾਇ। ਕਰਹੁ ਟਿਕਾਵਨਿ ਕੌਰ ਉਪਾਇ। ਜਿਮ ਜਿਮ ਥਿਰਤਾ ਗਹੈ ਸੁਭਾਊ। ਤਿਮ ਤਿਮ ਨਿਪੁਨ ਕਰਹੁ ਬਿਰਧਾਊ[5] ॥ ੩੬ ॥ ਸਤਿਗੁਰੁ ਕੋ ਪਗ ਪੰਕਜ ਲਾਵੈ। ਕੈ ਲਿਵ ਨਾਮ ਬਿਖੈ ਅਟਕਾਵੈ। ਜਲ ਪ੍ਰਵਾਹ ਸਮ ਮਨ ਕੋ ਅਹੈ। ਜਿਤਹਿ ਕਰਹਿ ਤਿਤ ਹੀ ਨਿਤ ਬਹੈ[6] ॥ ੩੭ ॥ ਸਨੈ ਸਨੈ

[1]ਇਉਂ ਮੰਗੋ। [2]ਪਾਓਗੇ। [3]ਵੱਧੇ। [4]ਮਤਲਬ ਦੇ ਅਥਵਾ ਬੇਮਤਲਬੇ ਸਾਰੇ (ਸੰਕਲਪ)। [5]ਮਨ ਥਿਰ ਨਹੀਂ ਰਹਿੰਦਾ। [6]ਵਧਾਵਣਾ ਕਰੇ। [7]ਜਿਧਰ ਲਾਓ ਉਧਰੇ ਵਹਿ ਤੁਰਦਾ ਹੈ।

ਬਿਸ਼ਿਯਨਿ ਤੇ ਰੋਕੈ[1]।ਲਘੁ ਸੁਖ ਪੁਨ ਦੇ ਨਰਕ ਬਿਲੋਕੈ[2]। ਨਾਸ਼ਵੰਤ ਜਗ ਮੋਦ ਜੁ ਅਹੈ। ਅਲਪ ਕਾਲ ਮਹਿੰ, ਥਿਰ ਨਹਿੰ ਰਹੈ ॥ ੩੮ ॥ ਸਤਿਗੁਰੁ ਸੰਤਨਿ ਕੀ ਨਿਤ ਸੇਵਾ। ਕਰਿ ਮਨ ਅਮਲ ਜਨਾਇ ਸੁ ਭੇਵਾ[3]।ਦੁਖ ਜਬਿ ਆਨਿ ਕਿ[4] ਅਪਦਾ ਪਰੈ। ਪ੍ਰਭੁ ਭਾਣੋ ਲਖਿ ਸਿਰ ਪਰ ਧਰੈ ॥੩੯॥ ਜਾਨਿ ਕਰਮ ਫਲ ਤਰਕ ਨ ਠਾਨੈ। ਨਹਿੰ ਈਸ਼ੁਰ ਪਰ ਦੋਸ਼ ਬਖਾਨੈ। ਭੋਗਹਿ ਸੰਕਟ ਕੋ ਹਰਖਾਇ। ਲਖਹਿ ਕੁਕਰਮਨਿ ਫਲ ਬਿਨਸਾਇ[5] ॥ ੪੦ ॥ ਸੁਖ ਜਬਿ ਆਇ ਨ ਕਰਹਿ ਹੰਕਾਰ। ਜਾਨਹਿ ਦੀਨਿ[6] ਪ੍ਰਭੂ ਕਰਤਾਰ। –ਕ੍ਰਿਪਾ ਕਰੀ ਮੁਝ ਪਰ, ਗੁਰ ਦਯੋ[7]–। ਸਿਮਰਹਿ ਸੱਤਿਨਾਮ ਦੁਖ ਛਯੋ[8]॥ ੪੧ ॥ ਇੱਤਯਾਦਿਕ ਬਹੁ ਦੇ ਉਪਦੇਸ਼। ਸੰਗਤਿ ਕੀਨਸਿ ਬਿਦਾ ਅਸ਼ੇਸ਼। ਠਾਨਿ ਬੰਦਨਾ ਸਦਨ ਸਿਧਾਈ। ਬਸਿ ਤਹਿੰ ਸਤਿਗੁਰ ਰਾਤਿ ਬਿਤਾਈ ॥ ੪੨ ॥ ਭਈ ਪ੍ਰਭਾਤਿ ਅਗਾਰੀ ਚਾਲੇ। ਕਰਿ ਮੰਜ਼ਲ ਡੇਰਾ ਪੁਨ ਡਾਲੇਂ। ਸਨੇ ਸਨ ਚਲਿ ਮਗ ਬਿਚਰੰਤੇ। ਮਿਲਹਿ ਜੁ ਸਿੱਖ ਉਧਾਰ ਕਰੰਤੇ॥੪੩॥ ਜਹਾਂ ਜਾਇੰ ਸਿਖ ਸੁਨਿ ਗਨ ਆਵੈਂ। ਸਭਿ ਡੇਰੇ ਕੀ ਸੇਵ ਕਮਾਵੈਂ। ਰੋਪਰ ਨਗਰ ਉਲੰਘਤਿ ਆਏ। ਇਮ ਚਲਿ ਬਸੇ ਗ੍ਰਾਮ ਸਮੁਦਾਏ ॥੪੪॥ ਪਟਿ-ਆਰੋ ਪੁਰਿ ਬਸਨੋ ਨ ਜਬੈ। ਤਿਸ ਤੇ ਪਰੇ ਗ੍ਰਾਮ ਲੰਘਿ ਤਬੈ। ਤਹਾਂ ਜਾਇ ਡੇਰਾ ਕਰਿ ਦੀਨਿ। ਬਸੇ ਨਿਸਾ ਸਿਖ ਸੇਵਾ ਕੀਨਿ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜਗ੍ਰੰਥੇ ਇਕਾਦਸ਼ਿ ਰਾਸੌ'ਗੁਰੂ ਗਮਨ'ਪ੍ਰਸੰਗ ਬਰਨਨੰ ਨਾਮਤੀਨੁ ਤ੍ਰਿੰਸਤੀਅੰਸੂ॥੩੩॥

੩੪. [ਮੂਲੋਵਾਲ ਦਾ ਮਾਈਆ ਤੇ ਗੋਂਦਾ। ਸ਼ੇਖੇ ਦਾ ਤਿਲੋਕਾ ਜਿਵੈਧਾ]।

ਦੋਹਰਾ ॥ ਸ਼੍ਰੀ ਗੁਰ ਹਰਿਗਬਿੰਦ ਕੋ ਨੰਦਨ ਧੀਰ ਕ੍ਰਿਪਾਲ।ਸਹਿਜ ਸੁਭਾਇਕ ਬਿਚਰਤੇ ਪਹੁੰਚੇ ਮੂਲੋ ਵਾਲ ॥ ੧ ॥ ਚੌਪਈ ॥ ਦੇਖਿ ਗ੍ਰਾਮ ਗੁਰ* ਠਾਂਢੇ ਰਹੇ। ਰੁਚਿਰ ਉਚਿਤ ਥਲ ਤਹਿੰ ਕੋ ਲਹੇ। ਡੇਰਾ ਕੀਨਿ ਗ਼ਰੀਬਨਿਵਾਜ।ਅਪਰ ਟਿਕਾਯੋ ਸਕਲ ਸਮਾਜ ॥੨ ॥ ਬੀਤ ਗਈ ਘਟਿਕਾ ਜੁਗ ਜਬੈ। ਮਈਆ

---

[1](ਮਨ ਨੂੰ)ਰੋਕੇ। [2](ਕਿਉਂਕਿ ਵਿਸ਼ੇ)ਥੋੜਾ ਸੁਖ ਦੇ ਕੇ ਫੇਰ ਨਰਕ ਦਿਖਾਉਂਦੇ ਹਨ। [3](ਸੇਵਾ)ਮਨ ਨੂੰ ਨਿਰਮਲ ਕਰਕੇ ਭੇਤ ਨੂੰ ਜਣਾ ਦੇਂਦੀ ਹੈ, ਕਿ ਨਿਰਮਲ ਮਨ ਹੀ ਨਾਮ ਵਿਚ ਉੱਨਤ ਹੁੰਦਾ ਹੈ। ਅਥਵਾ ਸੇਵਾ ਨਾਲ ਮਨ ਨਿਰਮਲ ਹੁੰਦਾ ਹੈ ਤੇ ਜਿਨ੍ਹਾਂ ਸੰਤਾਂ ਦੀ ਸੇਵਾ ਕੀਤੀ ਹੈ ਉਹ ਨਿਰਮਲ ਮਨਾਂ ਨੂੰ ਸਾਈਂ ਨਾਲ ਮੇਲ ਦੇਣ ਦਾ ਭੇਤ ਜਣਾ ਦਿੰਦੇ ਹਨ। [4]ਦੁਖ ਜਦੋਂ ਆਵੇ ਯਾ'''। [5]ਇਹੀ ਸਮਝੇ ਕਿ (ਸੰਕਟ ਭੋਗਣ ਨਾਲ ਕੀਤੇ ਹੋਏ) ਖੋਟੇ ਕਰਮਾਂ ਦਾ ਫਲ ਦੂਰ ਹੋ ਰਿਹਾ ਹੈ। [6]ਦਿੱਤਾ ਹੈ। [7]ਦਿੱਤਾ (ਹੈ ਸੁਖ)। *ਪਾ:–ਕਹੁ।

ਗੋਂਦਾ ਵੈਨਹੁੰ ਤਬੈ। ਆਨਿ ਬੰਦਨਾ ਕੀਨਸਿ ਗੁਰ ਕੋ। ਬੈਠੇ ਨਿਕਟਿ ਭਾਖਿ ਕਰਿ ਉਰ ਕੋ ॥ ੩ ॥ ਸ਼੍ਰੀ ਸਤਿਗੁਰ ਤਿਨ ਸਾਥ ਬਖਾਨਾ। 'ਆਨਹੁ ਸੁੰਦਰ ਜਲ ਹਿਤ ਪਾਨਾ। ਮਾਰਗ ਸਗਰੇ ਸ਼੍ਰਮ ਕੋ ਹਰਿਬੇ। ਹਾਥਨਿ ਪਾਂਵ ਪਖਾਰਨਿ ਕਰਿਬੇ' ॥ ੪ ॥ ਸੁਨਿ ਗੋਂਦੇ ਤਬਿ ਬਾਕ ਉਚਾਰਾ।'ਇਹ ਜੋ ਕੂਪ ਨੀਰ ਬਹੁ ਖਾਰਾ। ਕੰਕਰ ਬੀਚ ਪਰੇ ਜੁ ਸਮੂਹ। ਗ੍ਰਾਮ ਨ ਲੇਵਹਿ ਜਲ ਇਸ ਖੂਹ ॥ ੫ ॥ ਹੁਕਮ ਆਪ ਕੋ ਜੇ ਅਬਿ ਹੋਇ। ਬਾਹਰ ਕੂਪ ਦੂਰ ਹੈ ਸੋਇ। ਤਹਾਂ ਜਾਇ ਕਰਿ ਜਲ ਕੋ ਲਯਾਵੈਂ। ਲਗਹਿ ਬਿਲਮ ਪਰ ਆਛੋ ਆਵੈ ॥ ੬ ॥ ਸਗਰੋ ਗ੍ਰਾਮ ਤਹਾਂ ਤੇ ਆਨੈਂ।ਪੀਵਤਿ ਪਾਨੀ ਦਿਨ ਗੁਜ਼ਰਾਨੈਂ। ਕਛਨ ਲਯਾਇਬੋ ਸਭਿ ਕੋ ਅਹੈ। ਤਊ ਲਯਾਇ ਨੀਕੋ ਤਿਸ ਲਹੈਂ' ॥ ੭ ॥ ਨੀਰ ਕਠਨਤਾ ਲਯਾਵਨਿ ਕੇਰੀ। ਸ਼੍ਰੀ ਸਤਿਗੁਰੁ ਸੁਨਿ ਕੈ ਤਿਸ ਬੇਰੀ। ਤਿਨ ਪਰ ਕਰਨਿ ਹੇਤੁ ਉਪਕਾਰਾ। ਕਹਯੋ ਬਾਕ 'ਇਹੁ ਹੋਇ ਨ ਖਾਰਾ ॥ ੮ ॥ ਬਿਚ ਤੇ ਕੰਟਕ ਸਕਲ ਕਢਾਓ।ਊਪਰ ਤੇ ਸੁੰਦਰ ਕਰਿਵਾਓ। ਹੋਹਿ ਮਧੁਰ ਜਲ ਸੀਤਲ ਅਬੈ। ਪੀਵਹੁ ਗ੍ਰਾਮ ਬਿਖੈ ਨਰ ਸਬੈ ॥ ੯ ॥ ਪ੍ਰਥਮ ਹਮਾਰੇ ਕਾਰਨ ਲਯਾਵਹੁ। ਵਾਹਿਗੁਰੂ ਕਹਿ ਕਰਿ ਮੁਖ ਪ੍ਰਾਵਹੁ'। ਸੁਨਿ ਬਿਸ਼ਮਯੋਂ ਗੋਂਦਾ ਹੁਲਸਾਯੋ। ਮਾਨਯੋਂ ਬਚਨ ਨੀਰ ਸੋ ਲਯਾਯੋ॥੧੦॥ ਸ਼੍ਰੀ ਸਤਿਗੁਰੁ ਜਬਿ ਪੀਵਨਿ ਕਰਯੋ। ਸੀਤਲ ਮਧੁਰ ਸ੍ਵਾਦ ਕੋ ਭਰਯੋ। ਝਿਪਲ ਹੋਇ ਕਰਿ ਬਾਕ ਬਖਾਨਾ।'ਇਹੁ ਤੌ ਸੁੰਦਰ ਮਧੁਰ ਮਹਾਨਾ॥੧੧॥ ਅਬਿ ਤੇ ਕੂਪ ਗੁਰੂ ਕੋ ਹੋਇ। ਅਪਰ ਜਿ ਇਹਾਂ ਲਗਾਵਸਿ ਕੋਇ।ਨੌ ਲਗਿ ਲਗਹਿਂ, ਹੋਹਿ ਦਸ ਸਾਰੇ[1] । ਇਕਦਸ਼ਮੋ[2] ਜੇ ਬਹੁਰ ਉਸਾਰੇ ॥ ੧੨ ॥ ਤੌ ਨਹਿ ਲਗਹਿ ਹੁਕਮ ਹੈ ਐਸੇ। ਭਗਨਿ ਬਿਦੀਰਨ ਹੋਇ ਸੁ ਕੈਸੇ[3]'। ਇਹ ਸੁਨਿ ਬਾਕ ਗੁਰੂ ਕੋ ਭਯੋ। ਅਬਿ ਲਗਿ ਇਕਦਸ਼ਮੋ ਨਹਿ ਥਿਯੋ॥੧੩॥ ਦਸ ਹੀ ਛੁਪ ਰਹੈਂ ਤਿਸ ਗ੍ਰਾਮ। ਸਲਿਲ ਭਯੋ ਸੀਤਲ ਅਭਿਰਾਮ। ਜਲ ਕੋ ਪ੍ਰਥਮ ਗੁਰੂ ਜਬਿ ਪਿਯੋ। ਪੁਨ ਮਾਈਏ ਅਰੁ ਗੋਂਦੇ ਪਿਯੋ ॥੧੪॥ ਪਾਇ ਸ਼ੁਭ ਜਲ ਕੋ ਬਿਸਮਾਏ। ਗੁਰ ਪਗ ਪੰਕਜ ਸ਼ਰਧ ਵਧਾਏ। ਗ੍ਰਾਮ ਬਿਖੈ ਭਈ ਕਥਾ ਅਨੂਪ। 'ਸ਼੍ਰੀ ਗੁਰੁ ਮੀਠਾ ਕੀਨਸਿ ਕੂਪ' ॥ ੧੫ ॥ ਸਰਬ ਭਾਉ ਧਰਿ ਬੰਦਨ ਕਰਿਹੀਂ।ਅਨਿਕ ਭਾਂਤਿ ਕੇ ਗੁਨਨਿ ਉਚਰਿਹੀਂ।ਇਕ ਦੁਇ

---

[1] ਨੌ ਤੋਂ ਲੱਗਣਗੇ, ਤੇ ਸਾਰੇ ਦਸ ਹੋਣਗੇ । [2]ਗਯਾਰ੍ਹਵਾਂ। [3]ਕਿਵੇਂ ਨ ਕਿਵੇਂ ਵਹਿਕੇ ਨਾਸ਼ ਹੋ ਜਾਵੇਗਾ ।

ਦਿਨ ਗੁਰੁ ਉਹਾਂ ਗੁਜ਼ਾਰੇ*। ਉਪਦੇਸ਼ਤਿ ਸਭਿਨਾਮ ਸੁਖਾਰੇ ॥੧੬॥ ਸੇਵਾ ਗੋਂਦੇ ਨੀਕ ਨ ਕਰੀ। ਹਿਰਦੈ ਅਧਿਕ ਨ ਸ਼ਰਧਾ ਧਰੀ। ਅਪਰ ਹੁਤੇ ਸੋ ਕਰਤੇ ਰਹੇ। ਜਥਾ ਸ਼ਕਤਿ ਉਰ ਪ੍ਰੀਤੀ ਲਹੇ ॥ ੧੭ ॥ ਸ਼੍ਰੀ ਗੁਰੁ ਤਿਨ ਕੋ ਪਾਗ ਬੰਧਾਈ। 'ਅਬਿ ਤੁਮ ਚੌਧਰ ਲਿਹੁ ਇਸ ਥਾਂਈ। ਬਨਹੁ ਗ੍ਰਾਮ ਕੇ ਮੁੱਖਨ ਉਦਾਰੇ। ਤੁਮਰੇ ਅਨੁਸਾਰੀ ਹੁਇੰ ਸਾਰੇ' ॥੧੮॥ ਸੁਨਿ ਗੋਂਦਾ ਆਯੋ ਤਬਿ ਧਾਇ। ਹਾਥ ਜੋਰਿ ਕਰਿ ਕਹਯੋ ਸੁਨਾਇ। 'ਚੌਧਰਤਾ ਮੇਰੇ ਘਰ ਮਾਂਹੀ। ਅਪਰ ਕਿਸੀ ਕੋ ਮਿਲਿ ਹੈ ਨਾਂਹੀ ॥ ੧੯ ॥ ਹੈ ਹਮੇਸ਼ ਤੇ ਮਮ ਅਨੁਸਾਰੇ।ਬਸੈਂ ਗ੍ਰਾਮ ਮਹਿਂ ਜੋ ਨ ਰਿਸਾਰੇ।ਅਪਰ ਚੌਧਰੀ ਕਿਮ ਠਹਿਰਾਵਹੁ। ਰੈਕਨਿ ਕੋ ਪਦ ਊਚ ਬਿਠਾਵਹੁ'॥੨੦॥ਗੁਰੂ ਕਹਯੋ 'ਗੋਂਦੇ ! ਸੁਨਿ ਲੇਹੁ। ਪ੍ਰਥਮ ਚੌਧਰੀ ਤੁਮ ਸਭਿ ਕੇਹੁ। ਅਬਿ ਤੁਮਰੇ ਘਰ ਰਹੈ ਨ ਕੋਇ। ਯਾਂਤੇ ਅਪਰ ਚੌਧਰੀ ਹੋਇ' ॥ ੨੧॥ ਤਬਿ ਕੋ ਪੰਚਪਨੋਂ[1] ਤਿਨ ਕੇਰਿ। ਰਹਯੋ ਨ, ਭਏ ਸੁ ਅਪਰ ਬਡੇਰ। ਪੁਨ ਸ਼੍ਰੀ ਗੁਰੁ ਨੇ ਕੀਨਸਿ ਪਯਾਨਾ। ਪਹੁੰਚੇ ਸ਼ੇਖੇ ਗ੍ਰਾਮ ਸਥਾਨਾ ॥੨੨॥ ਛਾਯਾ ਜਲ ਕੋ ਸੁਖ ਜਹਿਂ ਹੇਰਾ। ਗ੍ਰਾਮ ਵਹਿਰ ਕੀਨਸਿ ਗੁਰ ਡੇਰਾ। ਤਹਾਂ ਜਾਟ ਜੀਵੰਧਾ[2]† ਰਹੈ। ਨਾਮ ਤਿਲੋਕਾ ਤਿਸ ਕੋ ਕਹੈਂ ॥ ੨੩ ॥ ਬਹੁ ਗ੍ਰਾਮਨਿ ਕੋ ਬਡ ਸਰਦਾਰ। ਜਿਸ ਕੋ ਲੋਕ ਬ੍ਰਿੰਦ ਅਨੁਸਾਰਿ। ਸਿੱਖ ਬਿਰਾਗੀ ਕੋ ਸੋ ਅਹੈ। ਤਿਸ ਕੇ ਹੁਕਮ ਬਿਖੈ ਨਿਤ ਰਹੈ ॥ ੨੪ ॥ ਸ਼੍ਰੀ ਗੁਰ ਕੋ ਆਵਨਿ ਸੁਨਿ ਪਾਯੋ।–ਮਿਲੌਂ ਕਿ ਨਹੀਂ–ਭਰਮ ਉਪਜਾਯੋ । ਅਪਨੇ ਗੁਰੁ ਬੈਰਾਗੀ ਸਾਥ। ਮਿਲਿਬੇ ਹਿਤ ਬੂਝੀ ਸਭਿ ਗਾਥ ॥ ੨੫ ॥ 'ਗੁਰੁ ਨਾਨਕ ਕੀ ਗਾਦੀ ਪਰ ਹੈਂ। ਸਰਬ ਲੋਕ ਮਿਲਿ ਬੰਦਨ ਕਰਿ ਹੈਂ । ਵਹਿਰ ਆਨਿ ਉਤਰਯੋ ਤਿਨ ਡੇਰਾ। ਮਿਲੌਂ ਕਿ ਨਹਿਂ, ਭਰਮਤਿ ਚਿਤ ਮੇਰਾ' ॥ ੨੬ ॥ ਸੁਨਤਿ ਬਿਰਾਗੀ ਛੁਭਯੋ ਬਿਸਾਲ। –ਜੋ ਕਰਿ ਜਾਇ ਮਿਲੈ ਤਿਨ ਨਾਲ। ਹੋਇ ਨ ਐਸੇ, ਇਹ ਫਿਰ ਜਾਇ। ਲੈ ਸਿੱਖੀ ਤਿਨ ਸੀਸ ਨਿਵਾਇ ॥ ੨੭ ॥ ਜਬਿ ਇਹ ਜਾਇ, ਪ੍ਰਬੋਧਹਿਂ[3] ਸੋਇਨਹਿਂ ਮਨਤਾ ਮੇਰੀ ਪੁਨ ਹੋਇ।ਇਸ ਫਿਰਗਏ ਅਪਰਿ ਫਿਰ ਜਾਇ। ਗੁਰ ਕੇ ਸਿੱਖ ਬਨਹਿਂ ਸਮੁਦਾਇ ॥ ੨੮ ॥ ਮੋ ਕਹੁ ਨਮਸਕਾਰ ਨਹਿਂ ਕਰਿ ਹੀਂ। ਆਨਿ ਉਪਾਇਨ ਬਹੁਰ ਨ ਧਰਿਹੀਂ। ਯਾਂਤੇ ਅਬਿ ਹੀ ਬਨਹਿ

[1]ਚੌਧਰਤਾ। [2]ਜਾਤ ਜੱਟ ਗੋਤ ਜਵੰਧਾ । [3]ਉਪਦੇਸ਼ ਦੇਣਗੇ (ਇਸਨੂੰ)।

*ਪਾਃ–ਇਕ ਦੁਇ ਦਿਨ ਤਹਾਂ ਕਰਹਿਂ ਗੁਜ਼ਾਰੇ। †ਪਾਃ–ਜੀਵੰਦਾ।

ਉਪਾਇ ਮਿਲਨੇ ਦੇਉਂ ਨ, ਲੇਹੁ ਹਟਾਇ ॥੨੯॥ ਜੇ ਮਿਲ ਕਰਿ ਮਹਿਮਾ ਲੇ ਜਾਨਿ। ਪੁਨ ਮਮ ਕਹਨੋ ਨ ਧਰਿ ਹੈ ਕਾਨ–। ਇਮ ਬਿਚਾਰ ਕਰਿ ਕਹਨੋ ਬਿਰਾਗੀ। 'ਸੁਨਹੁ ਤਿਲੋਕਾ! ਹਰਿ ਅਨੁਰਾਗੀ ॥ ੩੦ ॥ ਅਪਨ ਪੰਥ ਕੋ ਹੋਰਾ ਗੋਰਾ ਸੁਨਤਿ ਜਾਇ ਮਿਲੀਅਹਿ ਤਿਸ ਠੌਰਾ[1]। ਸ਼ੁਭ ਮਾਰਗ ਕੀ ਬਾਤ ਬਤਾਵੈ। ਦਰਸ਼ਨ ਬੋਲਨਿ ਪੁੰਨ ਉਪਾਵੈ ॥ ੩੧ ॥ ਬਧਹਿ ਧਰਮ ਸੁਧਰਹਿ ਪਰਲੋਕ। ਸੁਜਸੁ ਕਹੈਂ ਨਿਜ ਪੰਥੀ ਲੋਕ। ਪਰ ਮਤ ਕੋ[2] ਮਿਲਿਬੋ ਨਹਿ ਨੀਕਾ। ਨਹਿ ਕੱਲ੍ਯਾਨ ਹੋਤਿ ਤਿਸ ਜੀਕਾ ॥ ੩੨ ॥ ਤੁਮ ਧਨਵਾਨਨਿ ਕੇ* ਢਿਗ ਜਾਇ[3]। ਲੇਂ ਬਿਰਮਾਇ ਸੁ ਬਾਤ ਬਨਾਇ। ਅਨਿਕ ਮਤਨਿ ਕੇ ਚਾਹਤਿ ਐਸੇ–ਧਨੀ ਹੋਹਿ ਸਿਖ ਹਮਰੇ ਜੈਸੇ–॥੩੩॥ ਜਨੋਂ ਕਨੋਂ ਕਹਿ ਮਨ ਕੋ ਬਿਰਮਾਵੈਂ–ਬਨਹਿੰ ਸਿੱਖ ਬਹੁ ਦਰਬ ਚਢਾਵੈਂ–। ਅਪਨਿ ਪੰਥ ਤੇ ਬੇਮੁਖ ਹੋਇ। ਮਿਲਿ ਪਰਮਤਿ[4] ਧਨ ਅਰਪਹਿ ਸੋਇ ॥ ੩੪ ॥ ਯਾਂਤੇ ਨਹਿ ਮਿਲੀਅਹਿ ਕਿਸ ਸਾਥ। ਲਿਹੁ ਤੁਲਸੀ ਚਰਣੋਦਕ ਹਾਥ[5]। ਇਮ ਬਰਜਨੋ ਹਟਿ ਰਹਨੋ ਤਿਲੋਕਾ। ਨਹਿ ਸ਼੍ਰੀ ਗੁਰੁ ਕੋ ਦਰਸ ਬਿਲੋਕਾ ॥ ੩੫ ॥ ਕਰੀ ਨ ਸੇਵਾ ਕਿਸੂ ਪ੍ਰਕਾਰ। ਅਤਿਸ਼ੈ ਮੂਰਖ ਮੰਦ ਗਵਾਰ। ਦਿਨ ਦੋਇਕ ਤਹਿਂ ਰਾਖਨੋ ਡੇਰਾ। ਸਹਿਜ ਸੁਭਾਇਕ ਗੁਰੁ ਤਿਸ ਬੇਰਾ ॥ ੩੬ ॥ ਬੈਠੇ ਹੁਤੇ ਲੋਕ ਕੁਛ ਪਾਸ। ਕਰਤਿ ਬਾਰਤਾਲਾਪ ਪ੍ਰਕਾਸ਼। ਨਿਕਸਨੋ ਢਹਿਰ ਜਿਵੈਧਾ[6] ਗਯੋ। ਜਿਤ ਦਿਸ਼ਿ ਗੁਰੁ, ਹਟਿ ਤਿਸ ਦਿਸ਼ਿ ਆਯੋ[7] ॥ ੩੭ ॥ ਨਿਕਟਿ ਨਹੀਂ ਗੁਰ ਕੋ ਚਲਿ ਆਯੋ। ਨਹੀਂ ਭਾਵ ਕਰਿ ਸੀਸ ਨਿਵਾਯੋ। ਨਹੀਂ ਸਮੀਪ ਜਾਇ ਕਰਿ ਬੈਸਾ। ਬੋਲਨੋ ਸੁਨਨੋਂ ਬਾਕ ਨਹਿ ਕੈਸਾ॥੩੮॥ਬ੍ਰਾਮ ਪ੍ਰਵੇਸ਼ ਭਯੋ ਜਬਿ ਲਹਨੋ। ਸ਼੍ਰੀ ਗੁਰ ਤੇਗ਼ਬਹਾਦਰ ਕਹਨੋ। 'ਕੌਨ ਹੁਤੋ ਇਹ ਗਮਨਨੋ ਗ੍ਰਾਮ? ਕੌਨ ਜਾਤਿ ਕੁਲ ਕਯਾ ਹੈ ਨਾਮ?' ॥ ੩੯ ॥ ਤਹਿਂ ਕੇ ਨਰ ਗੁਰੁ ਢਿਗ ਜੋ ਅਹੈਂ। ਤਿਨਹੁ ਪ੍ਰਸੰਗ ਤਿਸੀ ਕਹੁ ਕਹੈ। 'ਇਹ ਜੀਵੈਧਨਿ ਮਹਿ ਸਿਰਦਾਰ। ਬਹੁਤੇ ਲੋਕ ਰਹੈਂ ਅਨੁਸਾਰਿ ॥ ੪੦ ॥ ਘਰ ਤੇ ਵਹਿਰ ਜਿ ਕਿਤ ਕੋ ਚਾਲੈ। ਨਰ ਸਮੁਦਾਇ

---

[1]ਆਪਣੇ ਪੰਥ ਦਾ ਚਾਹੇ ਕੋਈ ਹੋਲਾ ਚਾਹੇ ਭਾਰੀ ਹੋਵੇ ਸੁਣਦਿਆਂ ਸਾਰ ਜਾ ਕੇ ਤਿਸ ਥਾਂ ਮਿਲੀਏ। [2]ਪਰਾਏ ਮਤ ਵਾਲੇ ਨੂੰ। [3]ਤੇਰੇ (ਵਰਗੇ) ਧਨੀ ਲੋਕਾਂ ਦੇ (ਤਿਸ ਗੁਰੂ ਜੀ ਦੇ) ਪਾਸ ਜਾਣ ਤੇ (ਉਹ)। [4]ਪਰਾਏ ਮਤ ਵਿੱਚ ਮਿਲਕੇ। [5]ਭਾਵ ਤਿਲੋਕਾ। [6]ਜਿਸ ਪਾਸੇ ਗੁਰੂ ਜੀ ਸਨ ਉਸ ਪਾਸਿਓਂ ਹਟ ਆਇਆ। *ਪਾ:–ਧਨਵਾਦ ਤਿਨ ਕੋ।

ਚਲਹਿ ਇਸ ਨਾਲੇ। ਅਬਿ ਭੀ ਹੁਤੇ ਸੰਗ ਨਰ ਬ੍ਰਿੰਦ। ਮਾਨਹਿ ਇਸ ਕੋ ਹੁਕਮ ਬਿਲੰਦ ॥ ੪੧ ॥ ਜੀਵੰਧਨਿ ਕੋ ਬਾਹਿਯਾ[1] ਸਾਰਾ। ਤਿਨ ਮਹਿ ਇਹੁ ਸਰਦਾਰ ਉਦਾਰਾ'। ਸੁਨਿ ਸਤਿਗੁਰ ਬੋਲੇ ਰਿਸ ਭੋਈ। 'ਨਹਿ ਬਾਹਿਯਾ! ਨਹਿ ਤੇਹਿਯਾ ਕੋਈ ॥ ੪੨ ॥ ਕਛੁ ਨਹਿੰ ਰਹਹਿ ਉਜਰ ਸਭਿ ਜਾਵਹਿ। ਬਚਹਿੰ ਜੁ ਅਪਰ ਸੁ ਗ੍ਰਾਮ ਬਸਾਵਹਿੰ। ਨਹਿ ਸਰਦਾਰੀ ਨਹਿੰ ਸਰਦਾਰ। ਮਰਿ ਮਰਿ ਜਨਮਹਿ ਹੋਹਿ ਖੁਆਰ ॥੪੩॥ ਹੋਇ ਏਮਨਾਵਾਦ ਸਮਾਨ। ਬਿਨਸਹਿ ਸ਼ੀਘ੍ਰ ਮਹਾਨ ਅਜਾਨ'। ਇਕ ਸਿਖ ਸੇਵ ਕਰੀ ਸੁਨਿ ਗਯੋ। ਨਿਜ ਕੁਟੰਬ ਸੰਗ ਉਚਰਤਿ ਭਯੋ ॥ ੪੪ ॥ ਬੱਜ੍ਰ ਸਮਾਨ ਸ੍ਰਾਪ* ਇਹ ਹੁਯੋ। ਜਿਸ ਤੇ ਜੀਵੰਧਨਿ ਕੁਲ ਛਯੋ। ਸਭਿ ਬਾਹਿਯੇ ਕੋ ਹੋਯਹੁ ਨਾਸ਼। ਕਰਿਕਾ ਸਮ ਗਰਿਗੋ ਨਰ ਨਾਸ਼[2]†॥੪੫॥ਤਹਿ ਤੇ ਸ਼੍ਰੀ ਗੁਰੁ ਕੂਚ ਕਰਾਏ। ਪਹੁੰਚੇ ਆਇ ਨਗਰ ਹਡਿਆਏ। ਉਤਰੇ ਤਹਾਂ ਲਗਾਯੋ ਡੇਰਾ। ਕੁਛ ਮਿਲਿ ਗ੍ਰਾਮ[3] ਅਏ ਤਿਸ ਬੇਰਾ॥੪੬॥ਡਰੇ ਸ੍ਰਾਪ ਤੇ ਬਿਨਤੀ ਠਾਨੀ। 'ਕਿਮ ਸਭਿ ਹੀ ਕੀ ਕਰਤੇ ਹਾਨੀ'। ਸ਼੍ਰੀ ਗੁਰੁ ਕਹਯੋ 'ਹੁਕਮ ਹੈ ਐਸੇ। ਮੇਟ ਸਕਹਿ ਕੋ ਇਸ ਨਹਿੰ ਕੈਸੇ' ॥੪੭ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਗ੍ਰਾਮ ਬਿਚਰਨਿ' ਪ੍ਰਸੰਗ ਬਰਨਨੰ ਨਾਮ ਚਤੁਰ ਤ੍ਰਿੰਸਤੋ ਅੰਸੂ ॥ ੩੪ ॥

੩੫. [ਹਡਿਆਏ ਨਗਰ ਤਾਪ- ਦੇ ਰੋਗੀ ਅਰੋਗ ਕੀਤੇ]।

ਦੋਹਰਾ ॥ ਵਹਿਰ ਹਡਿਆਏ ਨਗਰ ਤ ਉਤਰਿ ਰਹੇ ਸ਼ੁਭ ਥਾਇ। ਬੈਠੇ ਗੁਰੂ

[1]ਬਾਈ ਪਿੰਡਾਂ ਦੇ ਇਲਾਕੇ ਦਾ ਸਮੁੱਚਾ ਨਾਮ। [2]ਗੜਿਆਂ ਵਤ ਗਲ ਕੇ ਨਰ ਨਾਸ਼ ਹੋ ਗਏ। [3]ਭਾਵ, ਪਿੰਡ ਦੇ ਲੋਕ।

*ਇਸਨੂੰ ਸ੍ਰਾਪ ਨਹੀਂ ਕਹਿਣਾ ਚਾਹੀਏ ਕਿਉਂਕਿ ਅੰਕ ੪੭ ਵਿਚ ਗੁਰੂ ਜੀ ਆਪ ਦੱਸਦੇ ਹਨ ਕਿ 'ਹੁਕਮ ਹੈ ਐਸੇ, ਮੇਟ ਸਕਹਿ ਕੋ ਇਸ ਨਹਿੰ ਕੈਸੇ' ਭਾਵ ਅਸਾਂ ਵਾਹਿਗੁਰੂ ਦਾ ਹੁਕਮ ਦੱਸਿਆ ਹੈ ਜਿਸਨੂੰ ਕੋਈ ਨਹੀਂ ਮੇਟ ਸਕਦਾ। ਇਹ ਅਰੀਮ ਵਾਚਣਾ ਹੈ।

†ਨਰੋਤਮ ਤਾਰਾ ਸਿੰਘ ਜੀ ਲਿਖਦੇ ਹਨ ਕਿ ਗ੍ਰਾਮ ਉਜੜਕੇ ਲੋਕੀ ਮੇਰਠ ਪਾਸ ਜਾਕੇ ਵੱਸੇ, ਜਟਵਾੜਾ ਨਾਮ ਹੈ ਗਰਾਮਾਂ ਦਾ, ਧਰਮ ਸਿੰਘ ਜੀ ਪਿਆਰੇ ਇਨ੍ਹਾਂ ਵਿਚੋਂ ਸ਼ੋਭੇ ਜਾਪਦਾ ਹੈ ਕਿ ਇਨ੍ਹਾਂ ਲੋਕਾਂ ਵਿਚ ਜ਼ੁਲਮ ਤੇ ਉਪੱਦ੍ਰਵ ਬਹੁਤ ਸੀ ਤੇ ਬੈਰਾਗੀ ਦੇ ਮਦ ਵਿਚ ਏਹ ਲੋਕ ਪਾਪ ਕਰਮਾਂ ਤੋਂ ਝਿਜਕਾ ਨਹੀਂ ਧਾਰਦੇ ਸੇ। ਤਵਾ: ਖਾ: ਵਿਚ ਉਸਦਾ ਨਾਮ ਮਲੂਕਾ ਦਿੱਤਾ ਹੈ ਤੇ ਦੱਸਿਆ ਹੈ ਕਿ ਬਹੁਤ ਖੋਟ ਕਰਮੀ ਤੇ ਪ੍ਰਜਾ ਨੂੰ ਦੁਖਦਾਈ ਸੀ। ਇਹ ਭੀ ਲਿਖਿਆ ਹੈ ਕਿ ਇਨ੍ਹਾਂ ਨੇ ਮਗਰੋਂ ਭੁੱਲ ਬਖਸ਼ਵਾਈ ਤਾਂ ਗੁਰਾਂ ਨੇ ਕਹਿਆ ਕਿ ਇਥੋਂ ਉਜੜਕੇ ਹੋਰਥੇ ਜਾਓ ਤਾਂ ਵੱਸੋਗੇ, ਸੋ ਦਿੱਲੀਓਂ ਪਰੇ ਜਾਕੇ ੮੬ ਪਿੰਡ ਵੱਸੇ ਹਨ, ਇਨਾਂ ਦੇ ਨਾਮ 'ਜਿਵੰਧਿਆਂ ਦਾ ਜਟਵਾੜਾ' ਹੈ।

ਬਿਰਾਜ ਹੀ ਨਿਯੋਗੋਧ ਕੀ ਛਾਇ[1]*॥੧॥ਚੌਪਈ॥ ਤਹਿੰ ਇਕ ਪੁਰਿ ਕੋ ਨਰ ਅਹਿ ਰਹਨੋ। ਜ੍ਵਰ ਤਨ ਚਢਨੋ ਅਗਨਿ ਜਨੁ ਦਹਨੋ।ਮੁਖ ਸੁਖਤਿ ਲੇ ਸ੍ਵਾਸ ਅਜੋਰ।ਕੰਪਤਿ ਕਾਇਆਂ ਸੰਕਟ ਘੋਰ॥੨॥ ਸਿਰ ਅਰੁ ਹਾਡ ਫੋਰਨੀ ਘਨੀ। ਖੀਜ਼ਤਿ ਜ੍ਵਰ ਤੇ ਜਾਇ ਨ ਭਨੀ। ਕਬਿ ਬੈਠਹਿ ਕਬਿ ਭੂ ਮਹਿੰ ਪਰਿਹੀ। ਅਖਿ ਅੰਗਰਾਇ ਜੰਭਾਵਨ ਕਰਿ ਹੀ[2] ॥ ੩ ॥ ਬਸਾਕੁਲ ਦੇਖਿ ਗੁਰੂ ਬਚ ਕਹਨੋ। 'ਇਹ ਕੋ ਅਹੈ ਪਾਇ ਦੁਖ ਰਹਨੋ ?। ਅਪਨੇ ਘਰ ਕਨੋਂ ਜਾਇ ਨ ਪਰਨੋ ?। ਵਹਿਰ ਪ੍ਰਿਥੀ ਪਰ ਰਜ ਸੋਂ ਭਰਨੋ' ॥੪॥ ਤਿਹ ਪੁਰਿ ਕੋ ਮਾਨਵ ਇਕ ਦੋਇ। ਦੀਨਮਨੇ ਸੁਨਿ ਬੋਲੇ ਸੋਇ। 'ਇਸਿ ਕੋ ਚਢਨੋ ਬਡੋ ਜ੍ਵਰ ਜੋਰ। ਪਾਇ ਰਹਨੋ ਸੰਕਟ ਉਰ ਘੋਰ ॥੫॥ ਗਾਤ ਦੂਬਰੋ ਪੀਰੋ ਰੰਗ। ਭਏ ਬਿਥਲ ਜਿਹ ਸਗਰੇ ਅੰਗ। ਨਹਿੰ ਭੋਜਨ ਕੀ ਰੁਚਿ ਉਰ ਜਾਗੇ। ਪਰਨੋ ਰਹੈ ਨਿਸ ਦਿਨ ਦੁਖ ਪਾਗੇ ॥੬॥ ਇਸ ਨਗਰੀ ਮਹਿੰ ਜ੍ਵਰ ਕੇ ਜ਼ੋਰ। ਗਨ ਮਾਨਵ ਪ੍ਰਾਪਤਿ ਦੁਖ ਘੋਰ। ਦੀਖਤਿ ਹੈ ਜਸ ਇਸ ਕੋ ਹਾਲ। ਤਸ ਬਹੁ ਲਚ ਕੋ ਕਸ਼ਟ ਬਿਸਾਲ ॥੭॥ ਮ੍ਰਿਤੁ ਕੇ ਬਸੀ ਸੈਂਕਰੇ ਹੋਏ। ਜ੍ਵਰ ਕੇ ਗੋਰੇ ਨਹੀਂ ਖਰੋਏ। ਹਾਹਾਕਾਰ ਹੋਤਿ ਪੁਰਿ ਮਾਂਹੀ। ਜੀਵਨ ਆਸਾ ਜੀਵਨ ਨਾਂਹੀ[3] ॥ ੮ ॥ ਕਰਿ ਕਰਿ ਹਾਰੇ ਗਨ ਉਪਚਾਰ। ਰੰਕ ਰਾਵ ਸਭਿ ਕੋ ਇਕਸਾਰ। ਇਹ ਕੰਪਤਿ ਦੁਖ ਪਾਇ ਬਡੇਰਾ। ਝੱਲਨਿ ਸ਼ਕਤਿ ਭਿ ਨਹਿ ਇਸ ਬੇਰਾ ॥੯ ॥ ਸੂਖ ਗਯੋ ਮੁਖ, ਲੇਟਤਿ ਅਹੈ। ਆਸ ਨ[4], ਇਹ ਜੀਵਤਿ ਬਚ ਰਹੈ। ਜੋ ਕਰਿ ਰਾਵਰਿ ਬਸ ਉਪਚਾਰ। ਕਰਹੁ ਕ੍ਰਿਪਾ ਦਿਹੁ ਦਾਨ ਉਦਾਰ ॥ ੧੦॥ ਪੁਰਖ ਕ੍ਰਿਪਾਲ ਹੋਤਿ ਉਪਕਾਰੀ। ਬਚਹਿੰ ਪ੍ਰਾਨ ਜੋ ਹੁਇ ਜੁਰ ਟਾਰੀ'। ਬੈਠਿ ਬਿਰਾਜੇ ਸਤਿਗੁਰ ਜਹਾਂ। ਟੋਵਾ ਖਨਨੋ ਹੁਤੋ ਲਘੁ ਤਹਾਂ॥੧੧॥ਸੋ ਜਲ ਸੋਂ ਪੂਰਨ ਤਿਸ ਕਾਲ। ਨੇਤ੍ਰ ਚਲਾਇ ਬਿਲੋਕਿ ਕ੍ਰਿਪਾਲ। ਕਹਨੋ 'ਜਾਇ ਤੁਮ ਇਸੋ ਉਠਾਵਹੁ। ਲਘੁ ਸਰ ਮਹਿੰ ਮੱਜਨ ਕਰਿਵਾਵਹੁ ॥ ੧੨ ॥ ਉਤਰ ਜਾਇ ਜ੍ਵਰ ਆਛੋ ਹੋਇ। ਬਹੁਰ ਨ ਪ੍ਰਾਪਤਿ ਸੰਕਟ ਕੋਇ'। ਭਾਉ ਧਾਰਿ ਗੁਰ ਕੋ ਬਚ ਮਾਨਨੋ। ਗਹਿ ਕੈ ਤਿਹ ਜਲ ਸੰਗ ਸ਼ਨਾਨਨੋ॥੧੩॥ਨੀਰ ਸਪਰਸ਼ਨੋ ਜਹਿੰ ਜਹਿੰ ਤਨੁ ਮੈਂ।ਸਗਰੋ ਉਤਰਿ ਗਯੋ ਜ੍ਵਰ ਛਿਨ ਮੈਂ। ਬਿਸਮੇ ਲੋਗ ਅਰੋਗ ਨਿਹਾਰਨੋ। ਸਤਿਗੁਰ ਚਰਨ

---

*ਬੋਹੜ ਦੇ ਬ੍ਰਿੱਛ ਹੇਠ ਸੰਸਃ, ਨਯਗ੍ਰੋਧ]। [2]ਉਬਾਸੀਆਂ ਲੈਂਦਾ ਸੀ। [3]ਜੀਵਾਂ ਨੂੰ ਜੀਉਂਣ ਦੀ ਆਸਾ ਨਹੀਂ ਰਹੀ।[4]ਆਸ ਨਹੀਂ। *ਸਾਖੀ: ਪੋਃ ਵਿਚ 'ਟਾਹਲੀਆਂ ਦੀ ਝੰਗੀ ਹੇਠ' ਲਿਖਿਆ ਹੈ।

ਭਾਉ ਉਰ ਧਾਰਨੋ ॥੧੪॥ ਪੁਰਿ ਮਹਿੰ ਇਕ ਦੁਇ ਸਾਥ ਬਤਾਏ[1]। ਸੁਨਿ ਜ੍ਵਰ ਚਢੇ ਦੌਰਤੇ ਆਏ।ਹਾਥ ਜੋਰਿ ਕਰਿ ਬਿਨੈ ਉਚਾਰੇ।'ਹਮ ਦਾਸਨਿਕੇ ਦਾਸ ਤੁਮਾਰੇ ॥ ੧੫॥ ਪੁਰਿ ਕੇ ਭਾਗ ਜਗੇ ਤੁਮ ਆਏ। ਬਹੁ ਮਰਿ ਰਹੇ ਜੁ ਤਾਪ ਦਬਾਏ। ਅਬਿ ਹਮ ਸ਼ਰਣ ਤੁਮਾਰੀ ਪਰੇ।ਕਰਹੁ ਉਬਾਰਨਿ ਨਾਂਹਿ ਤ ਮਰੇ ॥੧੬॥ਜਿਸ ਕੇ ਤਾਪ ਆਪ ਨੈ ਖੋਵਾ।ਗਯੋ ਕਸ਼ਟ ਭਾ ਨਵਾਂ ਨਰੋਵਾ। ਤਿਸੈ ਬਿਲੋਕਿ ਦੌਰ ਹਮ ਆਏ। ਕਰਹੁ ਬਾਕ ਜ੍ਵਰ ਦੇਹੁ ਗਵਾਏ[2] ॥ ੧੭ ॥ ਇਮ ਕਹਿ ਜਬਿ ਬਹੁਤੇ ਘਿਘਿਆਏ।ਕ੍ਰਿਪਾ ਕਰੀ ਗੁਰ ਪਿਖਿ ਮੁਸਕਾਏ। ਕਹਯੋ ਕਿ 'ਤੁਮ ਭੀ ਕਰੋ ਸ਼ਨਾਨ। ਉਤਰਿ ਜਾਇ ਜੁਰ ਸੰਕਟ ਹਾਨਿ' ॥ ੧੮ ॥ ਸੁਨਿ ਕਰਿ ਲਘੁ ਸਰ ਮਹਿੰ ਸੋ ਬਰੇ। ਮੱਜਨ ਕਰਤਿ ਤਾਪ ਕੋ ਹਰੇ। ਤਿਮ ਹੀ ਸੁਨਿ ਸੁਨਿ ਆਵਨਿ ਲਾਗੇ। ਗਾਤ ਦੂਬਰੇ ਤਨ ਜੁਰ ਦਾਗੇ[2] ॥੧੯॥ਸਭਿਹਿਨਿ ਕੋ ਸ਼੍ਰੀ ਗੁਰ ਫੁਰਮਾਯੋ।'ਜਿਸ ਕੋ ਤਨੂ[3]ਤਾਪ ਤਪਤਾਯੋ। ਸੋ ਸਭਿ ਕਰਤੇ ਜਾਹੁ ਸ਼ਨਾਨ। ਸਿਮਰਹੁ ਵਾਹਿਗੁਰੂ ਸੁਖ ਦਾਨ ॥ ੨੦ ॥ ਜਿਮ ਦੁਖ ਤੇ ਗੁਰ ਇਹਾਂ ਛੁਟਾਏ। ਤਿਮ ਜਮ ਤੇ ਦੇ ਹਾਥ ਬਚਾਏ। ਯਾਂਤੇ ਸਿਮਰਹੁ ਸ਼੍ਰੀ ਸਤਿਨਾਮ। ਹਲਤ ਪਲਤ ਸੁਖਦਾ ਅਭਿਰਾਮ' ॥ ੨੧ ॥ ਚਢਤਿ ਜਿਤਿਕ ਜੋ ਜ੍ਵਰ ਪੁਰਿ ਮਾਂਹੀ।ਸੁਨਿ ਸਭਿ ਆਇ ਸ਼ਨਾਨ ਕਰਾਹੀਂ। ਅਪਰ ਸੈਂਕਰੇ ਰੰਕ ਸੁ ਧਨੀ। ਕੀਰਤਿ ਬਿਸਦ ਗੁਰੂ ਕੀ ਸੁਨੀ ॥ ੨੨ ॥ ਲੋਕਰਿ ਅਨਿਕ ਉਪਾਇਨ ਆਏ। ਅਸਨ ਬਸਨ ਧਨ ਬਹੁਤ ਚਢਾਏ। ਅਨਿਕ ਸਿੱਖ ਹੋਏ ਧਰਿ ਭਾਉ। ਸਿੱਖੀ ਧਾਰਿ ਜਪਯੋ ਸਤਿਨਾਉ ॥ ੨੩ ॥ ਬਸੇ ਜਿਤਿਕ ਬਾਸੁਰ ਤਿਸ ਥਾਨ।ਦਿਨ ਪ੍ਰਤਿ ਕਰਹੀਂ ਸੇਵ ਮਹਾਂਨ।ਲਗਯੋ ਤੜਾਗ ਤਹਾਂ ਪੁਨ ਭਾਰੀ। ਜਹਿੰ ਬੈਠੇ ਸੋ ਥਾਨ ਸੁਧਾਰੀ ॥ ੨੪ ॥ ਸੋ ਅਬਿ ਲੌ ਹਮ ਦੇਖਨਿ ਕਰਯੋ। ਗੁਰਦ੍ਵਾਰਾ ਤਿਸ ਤੀਰ ਨਿਹਰਯੋ। ਮਹਿੰਮਾ ਸਤਿਗੁਰ ਕੀ ਪ੍ਰਗਟਾਈ। ਪੁਰਿ ਹੜਿਆਏ*ਮਹਿੰ ਅਬਿ ਤਾਂਈ॥੨੫॥ਤਹਿੰ ਤੇ ਕਰਯੋ ਕੂਚ ਗੁਰੁ ਸ੍ਵਾਮੀ। ਗਮਨੇ ਸ਼੍ਰੀ ਪ੍ਰਭੁ ਅੰਤਰਜਾਮੀ।ਕਰਿ ਪੁਰਿ ਕੇ ਨਰ ਭਾਉ ਬਡੇਰਾ।ਰਾਖਨਿ ਹੇਤੁ ਕਹਯੋ ਬਹੁਤੇਰਾ ॥੨੬॥ ਦੇ ਧੀਰਜ ਤਿਨ ਕੋ ਬਹੁ ਭਾਂਤੀ।ਚਲਤਿ ਭਏ ਗੁਰ ਹੋਤਿ ਪ੍ਰਭਾਤੀ। 'ਪੈਲਾ'ਗ੍ਰਾਮ ਕੋਸ ਜੁਗ ਲਹਯੋ। ਤਹਾਂ ਤੁਰੰਗ ਅੜੀ ਕਰਿ ਰਹਯੋ ॥ ੨੭ ॥ ਹਨਹਿੰ ਰਕਾ-

[1]ਨੱਗਰ ਵਿਚ ਇਕ ਦੂਜੇ ਨਾਲ ਗੱਲ ਕੀਤੀ। [2]ਤਾਪ ਨਾਲ ਸਰੀਰ ਦੱਗ ਤਪ) ਰਿਹਾ ਸੀ (ਜਿਨ੍ਹਾਂ ਦਾ)। [3]ਸਰੀਰ। *ਰਜਾਸਤ ਪਟਿਆਲਾ ਵਿਖੇ ਭੂਨਾਲੇ ਤੋਂ ੩ ਕੋਹ ਪੱਛੋਂ ਨੂੰ ਹੈ।

ਛਨਿ ਕਮਚੀ ਮਾਰੈਂ[1]। ਤਊ ਨ ਪਾਇ ਅਗਾਰੀ ਛਾਰੈ। ਗੁਰੂ ਕਹੈਂ 'ਇਹ ਤੁਰਕਨਿ ਬੰਦੈਂ[2]। ਪ੍ਰਭੁ ਗੁਰ ਕੋ ਨ ਲਖਹਿਂ ਮਤਿਮੰਦੈਂ'॥ ੨੯ ॥ ਹਟੇ ਤਹਾਂ ਤੇ ਗਮਨੇ ਗ੍ਰਾਮੂ। 'ਸੋਹੀਬਾਲ' ਕਹੈਂ ਤਿਹ ਨਾਮੂ। ਉਤਰੇ ਤਹਾਂ ਸੁਚੇਤਾ ਕੀਨਿ। ਚਵੈ[3] 'ਕੈਲ' ਇਕ ਗ੍ਰਾਮ ਸੁ ਚੀਨ॥੨੯॥ਤਹਿਂ ਕੇ ਨਰਨਿ ਭਾਉ ਨਹਿਂ ਕੀਨਾ। ਪੁਨ ਗਮਨੇ ਤਿਨ ਲਖਿ ਮਤਿ ਹੀਨਾ। ਸੈਗਤਿ ਆਨਿ ਮਿਲੀ ਸਮੁਦਾਈ।ਬਹੁ ਧਨ ਆਦਿਉਪਾਇਨ ਲਯਾਈ॥੩੦॥ਦਰਸ਼ਨ ਕਰਿ ਕਰਿ ਅਰਪਨਿ ਕਰਾਂ। ਪੂਰੀ ਕਾਮਨਾ ਜਿਮ ਉਰਧਰੀ। ਗ੍ਰਾਮ 'ਢੱਲਵੀ'[4] ਪਹੁੰਚੇ ਜਾਇ। ਡੇਰਾ ਕੀਨਿ ਹੋਰਿ ਸ਼ੁਭ ਥਾਇਂ ॥ ੩੧ ॥ ਏਕ ਨਿਸਾ ਬਸਿ ਕੈ ਤਿਸ ਥਾਨ। ਭਏ ਪਰਬ[5] ਕੋ ਚਾਹਤਿ ਦਾਨ। ਧੇਨੁ ਇਕੱਤਰ ਸੈ ਮੰਗਵਾਈ। ਬਰਨ ਬਿਖੈ ਕਪਲਾਂ[6] ਸਮੁਦਾਈ ॥ ੩੨ ॥ ਦੈ ਦੈ ਦਰਬ ਮੋਲ ਅਨਵਾਈ। ਕਰੀ ਦਾਨ ਹਿਤ ਸਭਿ ਇਕਠਾਈ। ਗੁਜਰਾਤੀ ਦਿਜ ਤਬੈ ਬੁਲਾਏ। 'ਲੇਹੁ ਦਾਨੁ ਧੇਨੂ ਸਮੁਦਾਏ ॥ ੩੩ ॥ ਅਪਰ ਦਰਬ ਇਨ ਸੰਗ ਘਨੇਰਾ। ਦੈ ਹੈਂ ਤੁਮ ਕੋ ਸਭਿ ਇਸ ਬੇਰਾ'। ਸੁਨਿ ਕੈ ਦਿਜਹੁ ਨ ਮਾਨੀ ਸ਼ਾਂਤ। 'ਕਠਨ ਦਾਨ ਇਹ ਸਹਜੋ ਨ ਜਾਤਿ ॥ ੩੪ ॥ ਪ੍ਰਾਨਨਿ ਕੋ ਪਲਟੋ ਅਸ ਦਾਨ। ਲੇਤੇ ਹੋਇ ਜੀਵ ਕੀ ਹਾਨਿ। ਮਹਾਂ ਪਤਿੱਗ੍ਰਹੁ' ਕਿਮ ਲੇ ਸਕਹੀਂ। ਹਾਨਿ ਪ੍ਰਾਨ ਲੌ ਜਿਸ ਮਹਿਂ ਤਕਹੀਂ'॥੩੫॥ਜਬਿ ਅਸ ਕ੍ਰਿਤ ਸੋ ਬ੍ਰਿੱਪ ਨਿਹਾਰੇ। ਪੁਨਹ ਖੋਜ ਕਰਿ ਅਪਰ ਹਕਾਰੇ। ਸੁਨਿ ਸੁਨਿ ਧੀਰ ਨ ਧਰਿ ਹੈ ਕੋਈ। ਨਹਿਂ ਸਮਰਥ ਲੈਬੇ ਕੋ ਹੋਈ ॥ ੩੬ ॥ ਬਹੁਰ ਤਪ ਕਉ ਇਕ ਗੁਜਰਾਤੀ[7]। ਗੁਰ ਮਹਿਮਾ ਸੁ ਲਖਹਿ ਸਭਿ ਭਾਂਤੀ।ਹਾਥ ਜੋਰਿ ਕਰਿ ਗੁਰੂ ਅਗਾਰੀ। ਭਾਉ ਧਰੇ ਉਰ ਗਿਰਾ ਉਚਾਰੀ ॥ ੩੭ ॥ 'ਕ੍ਰਿਪਾ ਕਰਹੁ ਜੋ ਬਨਹੁ ਸਹਾਇਕਾਤੌ ਇਹ ਦਾਨ ਸਕਹਿ ਲੇ ਪਾਯਕ[8]।ਲੇਉਂ ਧੇਨੁ ਮੈਂ ਆਪ ਛਰੋਸੇ। ਹਰਹੁ ਪਤਿੱਗ੍ਰਹੁ ਕਹੁ ਸਭਿ ਦੋਸ਼ੇ[10] ॥ ੩੮ ॥ ਗਰਬ ਜਾਤਿ ਕੋ ਹੌਂ ਨਹਿਂ ਕਰਿਹੌਂ।ਸ਼ੋਯਦ[11] ਰਾਵਰਿ ਸ਼ਰਨੀ ਪਰਿਹੌਂ।ਚਹੁੰ ਅਲੰਬ ਦੁਹਿ ਲੋਕ

---

[1]ਚਮਕਾਂ ਤੇ ਚਾਬਕ ਮਾਰਦੇ ਹਨ। [2]ਤੁਰਕਾਂ ਦੇ ਦਾਸ ਭਾਵ ਤੁਰਕਾਂ ਨੂੰ ਪੂਜਣ ਵਾਲੇ। [3]ਫਿਰ ਬਹਕੇ। [4]ਨਾਮ ਪਿੰਡ। [5]ਪੁੰਨਜ ਆਦਿ ਸ਼ੁਭ ਕਰਮ ਕਰਨ ਦਾ ਸਮਾਂ। [6]ਕਾਲੇ ਬਰਨਾਂ ਵਾਲੀ। [7]ਛੱਡਾ ਦਾਨ [ਸੰਸ:, ਪ੍ਰਤਿਗ੍ਰਹ=ਉਹ ਦਾਨ ਜੋ ਬ੍ਰਾਹਮਣਾਂ ਨੂੰ ਸਵੀਕਾਰ ਕਰਨਾ ਜੋਗ ਹੈ]। [8]ਤਪੇ (ਨਾਮੇ ਪਿੰਡ) ਦਾ ਇਕ ਗੁਜਰਾਤੀ (ਬ੍ਰਾਹਮਣ)। [9]ਦਾਸ। [10](ਮਹਾਂ) ਦਾਨ ਲੈਣ ਦਾ ਦੋਸ਼ ਸਾਰਾ ਦੂਰ ਕਰੋ। [11]ਮੁਕਤੀ ਦਾਤਾ।

ਤੁਮਾਰਾ। ਹੋ ਸਮਰੱਥ ਕਰਹੁ ਨਿਸਤਾਰਾ' ॥ ੩੯ ॥ ਸਰਲ ਰਿਦੈ ਦਿਜ ਬਿਨੈ ਜੁ ਠਾਨੀ। ਕ੍ਰਿਪਾ ਨਿਧਾਨ ਬਿਹਸ ਕੈ ਮਾਨੀ।'ਜੇ ਨਰ ਕਰਹਿ ਭਰੋਸਾ ਗੁਰ ਕੋ। ਨਹਿੰ ਭੂਲਾਇ ਦਿਢ ਨਿਸ਼ਚਾ ਉਰ ਕੋ ॥ ੪੦ ॥ ਤਿਨ ਕੋ ਕਜੋਂ ਨ ਸਹਾਇਕ ਹੋਇੰ।ਸ਼੍ਰੀ ਨਾਨਕ ਜਗ ਸੂਰਜ ਜੋਇ'।ਤਬਿ ਸੰਕਲਪ ਕੀਨਿ ਸ਼ੁਭ ਭਾਂਤੀ। ਲੀਨਸਿ ਤਪੇ ਗ੍ਰਾਮ ਗੁਜਰਾਤੀ[1] ॥ ੪੧ ॥ ਗੁਰ ਕਰ ਤੇ ਜਲ ਕਰ ਪਰ ਧਾਰਾ। ਸ਼ਸ਼ਾਮ ਬਰਨ ਹੁਇ ਗਾ ਤਨ ਸਾਰਾ। ਚਿਤ ਬਯਾਕੁਲ ਧੀਰਜ ਨਹਿ ਰਹਯੋ। ਸੰਕਟ ਨਿਜ ਸਰੀਰ ਪਰ ਲਹਯੋ ॥ ੪੨॥ ਬਹੁ ਪੀੜਤ ਹ੍ਵੈ ਗਿਰਾ ਉਚਾਰੀ। 'ਅਬਿ ਸਹਾਇ ਕੀ ਰਾਵਰਿ ਬਾਰੀ। ਤ੍ਰਾਸ ਬਿਸਾਲ ਹਰਹੁ ਸਭਿ ਮੇਰਾ। ਕ੍ਰਿਪਾ ਨਿਧਾਨ ! ਜਾਨਿ ਕਰਿ ਚੇਰਾ' ॥੪੩॥ ਸੁਨਿ ਸਤਿਗੁਰ ਨੇ ਕਰ ਸਿਰ ਧਾਰਾ। ਕਸ਼ਟ ਪਤਿੱਗ੍ਰਹੁ ਤੁਰਤ ਬਿਦਾਰਾ[2]। ਸੀਤਲ ਭਯੋ ਤਪਤ ਸਭਿ ਭਾਗੀ। ਜਿਮ ਰਵਿ ਤੇਜ ਹੋਇ ਘਨ ਆਗੀ[3] ॥ ੪੪ ॥ ਗੁਰੂ ਹਾਥ ਕੋ ਪਿਖਯੋ ਪ੍ਰਭਾਊ। ਭਯੋ ਦੀਨ ਤਜਿ ਜਾਤਿ ਸੁਭਾਊ। ਨਮੋ ਠਾਨਿ ਪੁਨ ਬਿਨੈ ਬਖਾਨੀ।'ਦੇਤਿ ਲੇਤਿ ਤੁਮ ਹੀ ਸਭਿ ਥਾਨੀ॥੪੫॥ ਇਕ ਮਹਿੰ ਥਿਰ ਕੈ ਹੋਵਤਿ ਦਾਤਾ[4]।ਦੂਤੀਏ ਮਹਿੰ ਜਾਚਤਿ ਚਿਤ ਰਾਤਾ। ਮਮ ਗ਼ਰਜ਼ੀ ਕੀ ਅਰਜ਼ੀ ਸੁਨੀਅਹਿ। ਅਪਰ ਦਾਸ ਸਮ ਸੇਵਕ ਜਨੀਅਹਿ ॥੪੬॥ ਮਾਨਹੁ ਮੋਹਿ ਕਹਯੋ ਇਮ ਕਰੀਅਹਿ। ਚਰਨ ਆਪਨੋ ਮਮ ਸਿਰ ਧਰੀਅਹਿ। ਜਗ ਸਾਗਰ ਤੇ ਡੂਬਤਿ ਉਬਰੀਅਹਿ। ਰਾਖਹੁ ਸ਼ਰਨ ਦੋਸ਼ ਗਨ ਹਰੀਅਹਿ' ॥ ੪੭ ॥ ਤਜਾਗਯੋ ਬਿੱਪ੍ਰ ਜਾਤਿ ਹੰਕਾਰਾ। ਲਖਿ ਸਤਿਗੁਰ ਉਰ ਸਰਲ ਸੁਧਾਰਾ। ਪਗਪੰਕਜ ਦਿਜ ਕੇ ਸਿਰ ਲਾਯੋ। ਜਨਮ ਮਰਨੁ ਕੋ ਭਰਮ ਮਿਟਾਯੋ ॥ ੪੮ ॥ ਜੀਵਤਿ ਰਹਯੋ ਬਿੱਪ੍ਰ ਗੁਰ ਸਿਮਰਯੋ। ਪ੍ਰਾਪਤਿ ਭਈ ਸੁ ਗਤਿ ਜਬਿ ਮਰਯੋ। ਪੁਨ ਸਤਿਗੁਰ ਬਡ ਜੱਗਨ ਕਰਾਯਹੁ। ਸਭਿ ਸੰਗਤਿ ਮਨ ਭਾਵਤਿ ਖਾਯਹੁ ॥ ੪੯ ॥ ਨਿਕਟਿ ਗ੍ਰਾਮ ਦਿਜ ਆਦਿਕ ਸਾਰੇ। ਪਠਿ ਪਠਿ ਨਰ ਨਿਜ ਨਿਕਟਿ ਹਕਾਰੇ। ਸਭਿ ਕੋ ਭੋਜਨ ਦੈ ਪਰਵਾਨਾ। ਪੂਪ ਪੂਰਿਕਾ ਸ੍ਵਾਦ ਮਹਾਨਾ॥੫੦॥ਬਿੱਪ੍ਰਨਿ ਕੋ ਧਨ ਦਛਨਾ

---

[1]ਤਪੇ ਪਿੰਡ ਦੇ ਗੁਜਰਾਤੀ (ਬ੍ਰਾਹਮਣ) ਨੇ । [2]ਦਾਨ ਲੈਣ ਦਾ ਕਸ਼ਟ ਦੂਰ ਕਰ ਦਿੱਤਾ। [3]ਬਦਲ ਦੇ ਅੱਗੇ ਜਿਵੇਂ ਸੂਰਜ ਦਾ ਤੇਜ (ਠੰਢਾ ਹੋ ਜਾਂਦਾ ਹੈ) । [4]ਇਕ (ਸਰੀਰ) ਵਿਚ ਹੋਕੇ ਦਾਤੇ ਹੋ।

ਦੀਨਿ। ਸਭਿਨਿ ਗੁਰੂ ਕੀ ਉਸਤਤਿ ਕੀਨਿ*। ਇਸ ਪ੍ਰਕਾਰ ਕਰਿ ਤਹਾਂ ਨਿਹਾਲ। ਕਰਜੋ ਕੂਚ ਸਤਿਗੁਰੂ ਕ੍ਰਿਪਾਲ ॥੫੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੋ'ਪੁਰਿ ਹਡਿਆਏ ਬਿੱਪਰ'ਪ੍ਰਸੰਗ ਬਰਨਨੰ ਨਾਮ ਪੰਚ ਤ੍ਰਿੰਸਤੀ ਅੰਸੂ॥੩ ਪ॥

੩੬. [ਭੁੰਦੇਰ ਨਗਰ। ਅਲੀਸ਼ੇਰ । ਜੋਗੀ। ਕੁਪਾਲੀ]।

ਦੋਹਰਾ ॥ ਤਹਿਂ ਤੇ ਸਤਿਗੁਰ ਗਮਨ ਕਿਯ ਗਏ 'ਭੁੰਦੇਹਰੀ' ਗ੍ਰਾਮ।ਨਿਕਟਿ ਜਾਇ ਠਾਂਢੇ ਭਏ ਪਠਜੋ ਸਿੱਖਨ ਤਿਨ ਧਾਮ ॥ ੧ ॥ ਚੌਪਈ ॥ ਸਿੱਖ ਜਾਇ ਕਰਿ ਨਰ ਗਨ ਲਹਜੋ। ਉਤਰਨਿ ਹੇਤੁ ਸਭਿਨਿ ਸੋਂ ਕਹਜੋ। 'ਵਾਹਿਗੁਰੂ ਠਾਢੇ ਢਿਗ ਗ੍ਰਾਮ। ਡੇਰਾ ਕਰਹਿਂ ਬਤਾਵਹੁ ਧਾਮ ॥ ੨ ॥ ਬਸਹਿਂ ਜਾਮਨੀ ਪ੍ਰਾਤ ਸਿਧਾਰੈਂ। ਦਰਸ਼ਨ ਦਰਸਹੁ ਬਿਘਨ ਬਿਦਾਰੈਂ'। ਸੁਨਿ ਭੁੰਦੇਹਰੀ[1] ਕਹਿ ਤਿਸ ਕਾਲ। 'ਜਾਹੁ ਬੂਝਿ ਕਰਿ ਸਦਨ ਕੁਲਾਲ[2]' ॥੩॥ ਹੈ ਹਮੇਸ਼ ਕੀ

---

[1]ਭੁੰਦੇਰ ਦੇ ਲੋਕੀਂ। [2]ਘੁਮਿਆਰ ਦਾ ਘਰ।

*ਬ੍ਰਾਹਮਣਾਂ ਨੇ ਦਾਨ ਲੈਣੋਂ ਨਾਂਹ ਕਰਨੀ ਤੇ ਫੇਰ ਇਕ ਸ਼ਰਧਾਵਾਨ ਬ੍ਰਾਹਮਣ ਲੈਂਦਾ ਹੈ ਤੇ ਗੁਰੂ ਜੀ ਦੀ ਮਹਿੰਮਾ ਲਖਕੇ ਸਿੱਖ ਬਣਦਾ ਹੈ, ਚਰਨਾਂ ਨੂੰ ਸੀਸ ਤੇ ਧਰਾਉਂਦਾ ਤੇ ਮੁਕਤੀ ਦਾਨ ਲੈਂਦਾ ਹੈ, ਸਾਰੀ ਉਮਰ ਨਾਮ ਜਪ ਕੇ ਮੁਕਤ ਹੁੰਦਾ ਹੈ ਜਿਸ ਤੋਂ ਸਪਸ਼ਟ ਹੋ ਗਿਆ ਕਿ ਗਊਆਂ ਦਾ ਦਾਨ ਕਿਸੇ ਮੁਕਤੀ ਫਲ ਯਾ ਕੱਲਜਾਨ ਵਾਸਤੇ ਗੁਰੂ ਜੀ ਨੇ ਨਹੀਂ ਕੀਤਾ ਸੀ, ਇਹ ਇਕ ਕੌਤਕ ਹੋਊ, ਸ਼ਰਧਾ ਹੀਨ, ਜ਼ਾਤੀ ਘੁਮੰਡ ਵਾਲੇ ਬ੍ਰਾਹਮਣਾਂ ਦਾ ਪਾਜ ਖੁਹਲਣ ਦਾ। ਪਰ ਅਸਲ ਗਲ ਇਉਂ ਜਾਪਦੀ ਹੈ ਕਿ ਗਿਰਾਵਾਂ ਵਿਚ ਤਪਾਲੀ ਪਈ ਸੀ, ਸਤਿਗੁਰਾਂ ਨੇ ਮਿਹਰ ਕਰਕੇ ਪਿੱਛੇ ਦੱਸੇ ਇਕ ਟੋਭੇ ਦੇ ਜਲ ਵਿਚ ਆਤਮ ਸੱਤਜਾ ਭਰਕੇ ਲੋਕਾਂ ਨੂੰ ਆਰਾਮ ਬਖਸ਼ਿਆ ਤੇ ਲੋਕਾਂ ਨੂੰ ਦੁਰਬਲ ਦੇਖਕੇ ਸੌ ਦੋ ਸੌ ਗਾਂ ਮੰਗਾਕੇ ਬਖਸ਼ਿਸ਼ ਕੀਤੀ ਕਿ ਦੁਧ ਪੀ ਕੇ ਤਕੜੇ ਹੋ ਜਾਣ। ਸਿਆਣੇ ਸਮਝ ਕੇ ਇਸ ਸ਼ੁਭ ਕੰਮ ਤੇ ਕਿਸੇ ਬ੍ਰਾਹਮਣ ਨੂੰ ਲਾਇਆ ਹੋਣਾ ਹੈ ਜਿਸ ਨੇ ਨਾਂਹ ਕੀਤੀ ਤੇ ਕਿਸੇ ਹੋਰ ਨੇ ਪਰਸੁਆਰਥ ਸਿਰ ਚਾ ਲਿਆ ਜਿਸ ਨੂੰ ਕੱਲਜਾਨ ਬਖਸ਼ੀ। ਇਹ ਵਾਰਤਾ ਬ੍ਰਾਹਮਣਾਂ ਨੇ ਕਵਿ ਜੀ ਦੇ ਦਿਤੇ ਢੰਗ ਵਿਚ ਉਲਟਾ ਲਈ ਹੋਣੀ ਹੈ। ਆਈ ਮਾਯਾ ਖਰਚ ਕਰਦੇ ਰਹਿਣਾ ਇਹ ਸਤਿਗੁਰੂ ਜੀ ਦਾ ਸੁਭਾਵ ਸੀ, ਅੰਨ ਦਾਨ ਬੀ ਦੁਖੀਆਂ ਤੇ ਦੋਗੀ ਪਰਵਾਰਾਂ ਨੂੰ ਦਿਤਾ ਹੋਣਾ ਹੈ।

ਸਤਿਗੁਰੂ ਜੀ ਕੱਲਜਾਨ ਦਾਤੇ ਸਨ, ਇਸ ਕਰਕੇ ਉਨ੍ਹਾਂ ਦੇ ਇਸ ਢੋਜ ਨੂੰ ਗਊ ਦਾਨ ਉਸ ਤਰ੍ਹਾਂ ਦਾ ਸਮਝਣਾ ਠੀਕ ਨਹੀਂ ਜਿਵੇਂ ਭ੍ਰਮ ਵਿਚ ਆਕੇ ਲੋਕੀ ਕਰਦੇ ਹਨ। ਆਪ ਨੇ ਪਹਿਲੇ ਜਾਮੇ ਵਿਚ ਭ੍ਰਮੀ ਲੋਕਾਂ ਦੇ ਇਹੋ ਜੇਹੇ ਦਾਨਾਂ ਨੂੰ ਇਉਂ ਦੱਸਿਆ ਹੈ:—ਕੰਚਨ ਕੋ ਕੋਟਿ ਦਤੁ ਕਰੀ ਬਹੁ ਹੈਵਰ ਗੋਵਰ ਦਾਨੁ ॥ ਭੂਮਿਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥ ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥ ੪ ॥ [ਸਿਰੀ ਰਾਗ:ਮ: ੧

ਗੋਤਿ ਹਮਾਰੇ। ਘਰ ਕੁਲਾਲ ਕੇ ਦੋਤਿ ਉਤਾਰੇ। ਜੌ ਚਾਹਤਿ ਕਿਯ ਰਾਤਿ ਬਸੇਰਾ। ਸਦਨ ਤਿਨਹੁੰ ਕੇ ਪਾਵਤਿ ਡੇਰਾ' ॥ ੪ ॥ ਸੁਨਿ ਸਿਖ ਨੇ ਗੁਰ ਨਿਕਟਿ ਸੁਨਾਈ। 'ਮੂਰਖ ਲੋਕ ਬਸਹਿਂ ਇਸ ਥਾਂਈ।ਨਹਿ ਕੁਛ ਮਹਿੰਮਾ ਲਖਹਿਂ ਤੁਮਾਰੀ। ਜਾਮਨਿ ਬਸਨਿ[1] ਕੁਰੀਤ ਉਚਾਰੀ ॥ ੫ ॥ ਅਪਰ ਗ੍ਰਾਮ ਚਲਿ ਕਰਹੁ ਬਸੇਰਾ। ਇਨ ਮਨਮੁੱਖਨਿ ਭਾਗ ਮੰਦੇਰਾ। ਜਥਾ ਰੰਕ ਗਨ ਸੁਰਤਰੁ ਪਾਏ। ਨਹਿਂ ਸੇਵਹਿਂ ਕਿਛ ਲੇ ਨ ਸਕਾਏ' ॥ ੬ ॥ ਸੁਨਿ ਸਤਿਗੁਰ ਚਲਿ ਪਰੇ ਅਗਾਰੀ।ਮੂਢਨਿ ਮਹਿੰਮਾ ਕਛੁ ਨ ਬਿਚਾਰੀ।'ਅਲੀਸ਼ੇਰ'[2]ਡੇਰਾ ਕਿਯ ਗ੍ਰਾਮ। ਬੈਠਿ ਬਿਰਾਜੇ ਸ਼੍ਰੀ ਸੁਖ ਧਾਮ ॥ ੭ ॥ ਦੋਹਰਾ ॥ ਪੀਛੇ ਸਭਿਨਿ ਭੰਦੇਹਰਨਿ ਮਹਿਮਾ ਸੁਨੀ ਬਿਸਾਲ।–ਹੁਤੇ ਪੁਰਖ ਪੂਰਨ ਗੁਰੂ ਸਭਿ ਪਰ ਹੋਤਿ ਕ੍ਰਿਪਾਲ ॥ ੮ ॥ ਚੌਪਈ ॥ ਮਿਲੇ ਨ ਹਮ ਉਠਿ, ਘਰ ਮਹਿਂ ਆਏ[3]। ਨਹਿਂ ਕੁਛ ਸੇਵ ਕਰੀ ਮਨ ਲਾਏ–। ਪਸ਼ਚਾਤਾਪ ਕਰਤਿ ਮਿਲਿ ਬੈਸੇ। ਤਿਨ ਮਹਿਂ ਲਗਸੋ ਕਹਨਿ ਇਕ ਐਸੇ॥੯॥'ਅਬਿ ਭੀ ਨਿਕਟਿ ਅਹੈ ਤਿਨ ਡੇਰਾ। ਚਲਹੁ ਲੇਹੁ ਦਰਸ਼ਨ ਇਕ ਬੇਰਾ'। ਕਹਹਿਂ ਪਰਸਪਰ 'ਸਭਿ ਹੀ ਚਲੀਏ। ਕੌਨ ਭੇਟ ਆਗੈ ਧਰਿ ਮਿਲੀਏ ॥੧੦॥ ਕਯਾ ਲੇ ਕਰਿ ਦਰਸ਼ਨ ਕੋ ਦੇਹਿਂ ?। ਕਿਮ ਪ੍ਰਸੰਨ ਹੁਇ ਬਚਨ ਕਰੇਹਿਂ ?'। ਇਕ ਨਰ ਕਹਨਿ ਲਗਸੋ ਤਿਨ ਮਾਂਹਿ। 'ਮੈਂ ਜਿਮ ਸੁਨੀ ਕਹੌਂ ਤੁਮ ਪਾਹਿ॥੧੧॥ ਟਕਿਯਨਿ ਚੋਕਨ ਕੀ ਇਕ ਥੈਲੀ। ਅਪਰ ਪ੍ਰਸ਼ਾਦਿ ਲੇਤਿ ਹੈਂ ਭੇਲੀ। ਖੁਸ਼ੀ ਹੋਤਿ ਪੁਨ ਦਰਸ਼ਨ ਦੇਤਿ। ਮਿਲਿ ਕਰਿ ਇਮ ਨਰ ਬਰ ਬਰ[4] ਲੇਤਿ ॥ ੧੨ ॥ ਭੇਲੀ ਸਭਿ ਮਹਿ ਦੇਂ ਬਰਤਾਇ। ਦਰਸਹਿਂ ਲੋਕ ਹੋਇ ਸਮੁਦਾਇ। ਨਗਰ ਹਡਸਾਏ ਜ਼ੂਰ ਨਰ ਗਨ ਕੋ। ਦਿਯੋ ਉਤਾਰਿ ਉਚਾਰਿ ਬਚਨ ਕੋ' ॥੧੩॥ ਨਰ ਤੇ ਸੁਨਿ ਭੰਦੇਹਰ ਸਾਰੇ। ਲੈ ਥੈਲੀ ਅਰੁ ਭੇਲੀ ਤਮਾਰੇ। ਮਾਰਗ ਪਰੇ ਦਰਸਿਬੇ ਹਤੁ। ਜਿਨ ਕੇ ਸੁਧਿ ਪਰਲੋਕ ਅਚੇਤ[5]॥੧੪॥ਅਰਧ ਪੰਥ ਜਬ ਪਹੁੰਚੇ ਜਾਇ। ਮਿਲਸੋ ਸਮੁਖ ਮਾਨਵ ਇਕ ਆਇ। ਬੂਝਨਿ ਲਗੋ'ਕਹਾਂ ਤੇ ਆਯੋ?। ਗੁਰੂ ਸਿਵਰ ਕਿਸ ਥਲ ਮੈਂ ਛਾਯੋ? ॥੧੫॥ ਜੇ ਕਰਿ ਤਿਨਕੋ ਦਰਸ਼ਨਿ ਲੀਨਿ।ਹਮਹੁੰ ਬਤਾਵਹੁ ਕਿਸਿ ਬਿਧਿ ਕੀਨਿ ?।ਕੌਨ ਉਪਾਇਨ ਅਰਪੀ ਜਾਇ ? ਕਿਮ ਸ਼੍ਰੀ ਮੁਖ ਕਹਿ ਨਿਕਟਿ ਬਿਠਾਇ ?'॥੧੬॥ ਸੁਨਿ

[1]ਰਾਤ ਦੇ ਵੱਸਣੇ ਦੀ। [2]ਨਾਮ ਪਿੰਡ। [3]ਘਰ ਵਿਚ ਆਏ (ਸ਼੍ਰੀ ਗੁਰੂ ਜੀ ਨੂੰ) ਅਸੀਂ ਉਠ ਕੇ ਜਾਕੇ ਨਾ ਮਿਲੇ। (ਅ) ਅਸੀਂ (ਗੁਰੂ ਜੀ ਨੂੰ) ਮਿਲੇ ਨਾ ਤੇ ਉਛਕੇ (ਆਪਣੇ) ਘਰੀਂ ਆ ਗਏ। [4]ਸ੍ਰੇਸ਼ਟ ਵਰ। [5]ਜੇਹੜੇ ਪਰਲੋਕ ਦੀ ਸੁਧ ਤੋਂ ਅਚੇਤ ਹਨ।

ਕੈ ਤਿਸ ਨੈ ਸਕਲ ਬਤਾਈ। 'ਗੁਰ ਦਰਸ਼ਨ ਕੀਨਸਿ ਢਿਗ ਜਾਈ। ਮੈਂ ਨ ਪਾਸ ਤੇ ਪੈਸਾ ਦੀਨਸਿਜਨਹਿ ਤਿਨ ਜਾਚਿ ਕਛੂ ਅਬਿ ਲੀਨਸਿ॥੧੭॥ ਬੈਠੇ ਜੋ ਪ੍ਰਸ਼ਾਦਿ ਕੁਛੁ ਆਵਾ। ਬਰਤਤਿ ਦਿਯੋ ਤਹਾਂ ਮੈਂ ਖਾਵਾ। ਬਿਨਾ ਦਿਯੇ ਦਰਸ਼ਨ ਬਹੁ ਕਰੈਂ। ਆਵਹਿਂ ਜਾਇ ਨਿਕਟਿ ਬਹੁ* ਥਿਰੈਂ ॥੧੮॥ ਸੁੰਦਰ ਹੈ ਸੁਭਾਇ ਜਿਨ ਕੇਰਾ। ਅਲੀਸ਼ੇਰ ਢਿਗ ਕੀਨਸਿ ਡੇਰਾ। ਲੇਨੈ ਦੇਨਿ ਕੀ ਬਾਤ ਨ ਕੋਈ। ਬੈਠੇ ਦਰਸ਼ਨ ਦੇਵਹਿਂ ਸੋਈ' ॥ ੧੯॥ ਸੁਨਤਿ ਭੁਦੇਹਰ ਹਰਖ ਬਧਾਏ। ਬੈਸਿ ਗਏ ਤਿਹਠਾਂ ਸਮੁਦਾਏ। ਗੁਰ ਰੋਰੀ ਤਹਿਂ ਫੋਰਨਿ ਕਰੀ। ਆਪਸ ਮਹਿਂ ਬਰਤੀ ਸਮਸਰੀ ॥੨੦॥ ਲਾਲਚ ਕਰਿ ਖੈਬੇ ਮਿਸ਼ਟਾਨ। ਤਿਸੀ ਥਾਨ ਮਹਿਂ ਕੀਨਸਿ ਖਾਨ ।ਕਹਹਿਂ ਪਰਸਪਰ 'ਭੀ ਹੈ ਆਛੇ। ਗੁਰ ਖਾਵਹਿਂ ਲੈਂ ਦਰਸ਼ਨ ਪਾਛੇ ॥੨੧॥ ਨਾਂਹਿ ਤ ਅਰਪਤਿ ਤਿਨ ਕੇ ਪਾਸ। ਸੋ ਲੇਤੋ ਹਮ ਹੋਤਿ ਨਿਰਾਸ। ਨਿਕਟਿ ਟਕੇ ਭੀ ਰਾਖਹੁ ਨਾਂਹੀ। ਖਨਿਕੈ ਦਾਬ ਚਲਹੁ ਛਿਤ ਮਾਂਹੀ॥੨੨॥ਢਿਗ ਤੇ ਹੋਰਿ ਜਾਚਿ ਨਹਿਂ ਲੇਹਿਂ। ਰਾਖੇ ਜਾਇ ਨ ਗੁਰ ਤੇ ਏਹ'।ਮਨ ਕੋ ਰੋਕ ਮਹਾਂ ਮਤਿਮੰਦੋ।ਕਰਮ ਕਰਤਿ ਹੈਂ ਪਸੁ ਮਨਿੰਦੋ ॥ ੨੩ ॥ ਇਮ ਕਹਿ ਤਿਸ ਥਲ ਟਕੇ ਦਬਾਏ†। ਸਭਿ ਮਿਲਿ ਗਏ ਗੁਰੂ ਜਿਸ ਥਾਂਏ। ਦਰਸ਼ਨ ਕੀਨਸਿ ਹਾਥਨਿ ਜੋਰਿ। ਨਮੋ ਠਾਨਿ ਢਿਗ ਟਿਕੇ ਬਹੋਰ॥੨੪॥ ਕਰਹਿਂ ਪਰਸਪਰ ਬੋਲਨਿ ਐਸੇ। ਸਤਿ-ਗੁਰ ਸੁਨਹਿਂ ਬਾਕ ਤਿਨ ਜੈਸੇ[1]। 'ਕਹਤਿ ਹੁਤੋ ਇਕ ਮਾਨਵ ਕੂਰ।–ਲੇ ਕਰਿ ਦਰਸ਼ਨ ਦਤਿ ਹਜੂਰ–॥੨੫ ॥ ਇਹਾਂ ਲੇਨਿ ਕੋ ਜ਼ਿਕਰ ਨ ਕੋਈ। ਬੈਠੇ ਦੇਤਿ ਦਰਸ ਗੁਰ ਸੋਈ। ਦਰਸ਼ਨ ਹਮ ਅਮੋਲ ਹੀ ਪਾਯੋ। ਜਿਨ ਕੋ ਸੁਜਸੁ ਜਗਤ ਮੈਂ ਛਾਯੋ' ॥ ੨੬ ॥ ਇਮ ਭਾਖਤਿ ਘਾਟਿਕਾ ਜੁਗ ਬੈਠੇ। ਪੁਨਹਿ ਗ੍ਰਾਮ ਅਪਨੇ ਚਲਿ ਪੈਠੇ[2] ।ਅਲੀਸ਼ੇਰ ਕੇ ਮਨੁਜਨਿ ਸੁਨੀ।'ਉਤਰੇ ਵਹਿਰ ਗੁਰੂ ਜਗ ਧਨੀ ॥ ੨੭ ॥ ਨਰ ਸਮੁਦਾਇ ਆਇ ਦਰਸੰਤੋ।ਅਨਿਕ ਭਾਂਤਿ ਕੀ ਸੇਵ ਕਰੰਤੋ। ਹਮ ਕੋ ਭੀ ਅਬਿ ਇਮ ਬਨਿ ਆਇ। ਦਰਸ਼ਨ ਕਰਹਿਂ ਮਿਲਹਿਂ ਢਿਗ ਜਾਇ॥੨੮॥ਪੁਰਖ ਮਹਾਨ ਸਮੀਪੀ ਪਾਇ। ਨਹਿਂ ਦਰਸਹਿਂ ਇਹ ਦੋਸ਼ ਕਹਾਇ'। ਪੁਨਹਿਂ ਪਰਸਪਰ ਕਹਤਿ ਸੁਨੰਤੋ।'ਕਮਾ ਲੇ ਚਲਹਿਂ ਜਿ ਤਿਨ ਦਰਸੰਤੋ ॥ ੨੯॥ ਪੂਰਬ ਕਰਹੁ ਉਪਾਇਨ ਤਯਾਰ।

[1]ਜਿਵੇਂ ਗੁਰੂ ਜੀ ਉਹਨਾਂ ਦੇ ਵਾਕ ਸੁਣ ਲੈਣ। [2]ਚੱਲ ਪਏ। *ਪਾ:–ਕੋ।
†ਅਤਿ ਮੂਰਖ ਤੇ ਮਹਾਨ ਸਿੱਧ ਲੋਕਾਂ ਦੇ ਇਲਾਕੇ ਵਿਚੋਂ ਲੰਘ ਰਹੇ ਹਨ।

ਮਿਲਿ ਸਭਿ ਦਰਸਹੁ ਦਰਸ ਉਦਾਰ'। ਇਕ ਨੈ ਕਹਯੋ 'ਭੈਦੇਹਰ ਆਏ। ਤਿਨਹਿੰ ਆਨਿ ਕਯਾ ਤਹਾਂ ਚਢਾਏ?॥੩੦॥ਸਭਿ ਸੁਧਿ ਲਿਹ ਗਮਨੈ ਮਿਲਿ ਜਥਾ। ਪੁਨ ਤੁਮ ਕਰਹੁ ਲਾਇਕੀ ਤਥਾ। ਗ੍ਰਾਮ ਪੰਚਾਇਤ ਹੁਤੀ ਸੁ ਜੈਸ। ਘਾਟ ਨ ਤੁਮ ਭੀ ਲਾਇਕ ਤੈਸੇ'॥੩੧॥ਤਿਨ ਮਹੁ ਇਕ ਨੈ ਸਕਲ ਸੁਨਾਈ। 'ਉਨ ਕੀ ਸੁਧਿ ਮੁਝ ਤੇ ਲਿਹੁ ਪਾਈ। ਕਛੂ ਨ ਭੇਟ ਧਰੀ ਗੁਰ ਆਗੇ। ਛੂਛੇ ਪਾਨ ਦਰਸ ਕਹੁ ਲਾਗ॥ ੩੨ ॥ ਮਿਲਿ ਕਰਿ ਗਏ ਨ ਬੋਲਯੋ ਕੋਊ। ਇਮ ਦਰਸ਼ਨ ਕੀਨਸਿ ਮਿਲਿ ਸੋਊ' । ਸੁਨਿ ਕੈ ਕਹਤਿ ਭਏ ਨਰ ਸਾਰੇ। 'ਹਮ ਕਯਾ ਤਿਨ ਤੇ ਹੀਨ ਬਿਚਾਰੇ ॥੩੩॥ ਤਿਨਹੁੰ ਜਿ ਮਿਲਿ ਕੈ ਨਹਿੰ ਕੁਛ ਦਿਯੋ। ਛੂਛੇ ਹੋਇ ਦਰਸ ਗੁਰ ਲਿਯੋ*। ਤੈਸੇ ਹੀ ਤੁਮ ਗਮਨਹੁੰ ਸਾਰੇ' । ਮੰਦਮਤੀ ਮਹਿੰਮਾ ਨ ਬਿਚਾਰੇ॥ ੩੪ ॥ ਛੂਛੇ ਜਾਇ ਦਰਸ ਕੌ ਕਰਯੋ। ਰਹੇ ਮੌਨ ਗੁਰ ਕੁਛ ਨ ਉਚਰਯੋ। ਏਕ ਨਿਸਾ ਬਸਿ ਕੈ ਤਿਸ ਥਾਈਂ। ਗਮਨੈ 'ਜੋਗੋ' ਗ੍ਰਾਮ ਗੁਸਾਈਂ॥੩੫॥ਹੁਤੋ ਨਿਕਟਿ ਛੋਰਾ ਕਰਿ ਦੀਨਾ। ਬੈਠਿ ਬਿਰਾਜੇ ਪ੍ਰਭੂ ਪ੍ਰਬੀਨਾ। ਦੁਗਧ ਦੇਤਿ ਇਕ ਮਹਿਖੀ ਸਾਥ[1]। ਤਿਸ ਕੀ ਦਿਸ਼ਾ ਦੇਖਿ ਜਗਨਾਥ ॥ ੩੬ ॥ ਪਾਸ ਦਾਸ ਗਨ ਤਿਨ ਸੌਂ ਕਹਯੋ। 'ਦਿਵਸ ਦੁਪਹਿਰ ਭਯੋ ਹਮ ਲਹਯੋ। ਨਹੀਂ ਗ੍ਰਾਮ ਤੇ ਕੋ ਨਰ ਆਯੋਘਾਸ ਆਦਿ ਕੁਛ ਨਹਿੰ ਮੰਗਵਾਯੋ ॥ ੩੭ ॥ ਭਾਉ ਨ ਕਰਯੋ ਆਨਿ ਕਰ ਕਾਂਹੂ। ਮਾਨਵ ਹੈਂ ਕਿ ਨਹੀਂ ਇਸ ਮਾਂਹੂ ? । ਪਰਯੋ ਸ਼ੂੰਨ ਜੈਸੇ ਦ੍ਰਿਸ਼ ਟਾਵੈ। ਵਹਿਰ ਨਹੀਂ ਕੋ ਆਵਤਿ ਜਾਵੈ' ॥ ੩੮ ॥ ਸਿੱਖਨਨਿ ਸੁਨਿ ਕੈ ਭੇਵ ਜਨਾਯੋ। 'ਹੈ ਇਮ ਜਥਾ ਆਪ ਫੁਰਮਾਯੋ। ਸਭਿ ਨਰ ਗੁਨ ਤੇ ਹੀਨ ਦਿਸਾਵੈਂ। ਇਸ ਥਲ ਨਿਸ ਸੁਖ ਸੌਂ ਨ ਬਿਤਾਵੈਂ' ॥੩੯॥ ਸੁਨਤਿ ਸਤਿ-ਗੁਰੂ ਕੂਚ ਕਰਾਯੋ। ਗਮਨੈ ਮਾਰਗ ਸਿਖ ਸਮੁਦਾਯੋ। ਜਿਸਨੈ ਜੋਗਾ ਕਰਯੋ ਬਸਾਵਨਿ। ਸੋ ਜੁਗਰਾਜ[2] ਹੁਤੋ ਤਿਸ ਥਾਂਵ ਨ ॥ ੪੦ ॥ ਤਿਸ ਕੋ ਪਿਤਾ ਮਿਲਯੋ ਮਗ ਮਾਂਹਿ। ਗੁਰ ਪਦ ਪੰਕਜ ਬੰਦੇ ਤਾਂਹਿ। ਕਹਯੋ ਬਾਕ ਤਿਨ ਦੇਖਿ ਸਮਾਜ। 'ਰਲੀਏ[3] ਉਤਰਹੁ ਗੁਰ ਮਹਾਰਾਜ ! ॥ ੪੧॥ ਛੋਰਾ ਕਰਹੁ ਸਕਲ ਸੁਖ ਪਾਵਹੁ। ਬਸਹੁ ਨਿਸਾ ਪੁਨ ਕੂਚ ਕਰਾਵਹੁ'। ਸੁਨਿ ਸਤਿਗੁਰ ਸ਼੍ਰੀ ਮੁਖ ਫੁਰਮਾਇ। 'ਨਹਿੰ ਅਬਿ ਰਲਿਯੈ ਉਤਰਹਿੰ, ਜਾਇ[4]' ॥ ੪੨ ॥

[1]ਦੁੱਧ ਦਿੰਦੀ ਇਕ ਮੱਝ ਨਾਲ ਸੀ। [2]ਨਾਮ ਹੈ। (ਅ) ਜੋਗਾ+ਰਾਜ=ਜੋਗੀ ਪਿੰਡ ਦਾ ਮਾਲਕ। [3]'ਰੱਲਾ' ਪਿੰਡ ਦਾ ਨਾਮ ਹੈ। 'ਜੋਗਾ' 'ਰੱਲਾ' ਪਿੰਡ ਨੇੜੇ ਨੇੜੇ ਹਨ। [4]ਜਾ ਰਹੇ ਹਾਂ ਹੁਣ ਰੱਲ੍ਹੇ ਨਹੀਂ ਉਤਰਦੇ। *ਪਾ:—ਲਹਯੋ।

ਡੇਰਾ ਕਰਹਿਂ ਗ੍ਰਾਮ 'ਭੂਪਾਲ'। ਜਾਮਨਿ ਤਹਾਂ ਬਿਤਾਵਹਿਂ ਚਾਲਿ। ਤੁੰ ਜੋਰੋ ਨੂੰ ਅਧਿਕ ਬਸਾਓ। ਬਲ ਅਜੀਤ ਤਿਹ ਕੋ ਲਖਿ ਪਾਓ'॥੪੩॥ਇਮ ਕਹਿ ਉਤਰੇ ਜਾਇ 'ਭੂਪਾਲੀ'। ਨਿਸਾ ਬਿਤਾਵਨਿ ਕੀਨਿ ਸੁਖਾਲੀ। ਖਾਨ ਪਾਨ ਕਰਿ ਸਭਿ ਬਿਧਿ ਆਛੇ। ਭਈ ਪ੍ਰਭਾਤਿ ਗਮਨਿ ਗੁਰ ਬਾਂਛੇ ॥ ੪੪ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੌ 'ਮੰਗਲ ਦੇਸ਼ ਬਿਚਰਨਿ' ਪ੍ਰਸੰਗ ਬਰਨਨੰ ਨਾਮ ਖਸਟ ਤਿੰਸਤੀ ਅੰਸੂ ॥ ੩੬ ॥

੩੭. [ਖੀਵਾ। ਭਿੱਖੀ]।

ਦੋਹਰਾ ॥ ਕੂਚ ਭੁਪਾਲਾਂ ਤੇ ਕਰਨੋ ਤੇਗਬਹਾਦਰ ਰਾਇ। ਆਇਓ 'ਖੀਵਾ' ਗ੍ਰਾਮ ਪੁਨ ਉਤਰੇ ਸਹਿਜ ਸੁਭਾਇ ॥ ੧ ॥ ਚਪਈ ॥ ਗ੍ਰਾਮ ਬਿਸਾਲ ਬਸਤਿ ਸੋ ਅਹੈ। ਸਿੰਘਾ ਹਾਹਿਕ ਇਕ ਤਹਿਂ ਰਹੈ। ਸਹਿਜ ਸੁਭਾਇਕ ਸੋ ਚਲਿ ਆਵੈ। ਦੁਇ ਤ੍ਰੈ ਘਟਿਕਾ ਬੈਠਿ ਸਿਧਾਵੈ ॥ ੨ ॥ ਇਕ ਦਿਨ ਵਹੁ ਬੈਠਨੋ ਜਬਿ ਆਈ।ਤੁਰਤ ਚਲਨੋ ਉਠਿ ਕੈ ਪਿਛਵਾਈ।ਬੂਝਨੋ ਗੁਰ 'ਕਨੋਂ ਤੁਰਤ ਸਿਧਾਰਾ ?। ਕਾਜ ਕੌਨ ਅਸ ਭੌਨ ਮਝਾਰਾ ?' ॥ ੩ ॥ ਸਿੰਘਾ ਕਹੈ 'ਨ ਕਾਰਜ ਕੋਈ। ਇਕ ਕੋ ਸਦਨ ਸਗਾਈ ਹੋਈ। ਬਾਂਟਤਿ ਹੈਂ ਸਭਿ ਕੋ ਮਿਸ਼ਟਾਨ। ਭਏ ਲੋਕ ਇਕਠੇ ਤਿਸ ਥਾਨ ॥ ੪ ॥ ਤਹਾਂ ਜਾਇ ਕੈ ਨਿਜ ਬਰਤਾਰਾ। ਲੈ ਆਂਵੋਂ, ਇਸ ਹੇਤੁ ਸਿਧਾਰਾ'। ਸੁਨਿ ਸਤਿਗੁਰ ਬੋਲੇ ਕਰਿ ਕਰੁਨਾ। 'ਅਬਿ ਤੋ ਕਬਹਿ ਜਾਹੁ ਕਿਸ ਘਰ ਨਾ ॥ ੫ ॥ ਤੁਵ ਬੈਠੇ ਨਿਜ ਸਦਨ ਮਝਾਰੇ। ਪਹੁੰਚਹਿ ਆਇ ਜੁਗਲ ਬਰਤਾਰੇ[1]'। ਸੁਨਿ ਕੈ ਰਾਹਕ ਸਿਦਕ ਕਮਾਵਾ। ਬੈਠਨੋ ਨਿਕਟਿ ਨ ਅਨਤ ਸਿਧਾਵਾ[2] ॥ ੬ ॥ ਕਹਤਿ ਭਯੋ 'ਤੁਮ ਪੁਰਖ ਬਡਰੇ। ਹਮ ਸੋ ਤੁਮ ਚੋਰਨਿ ਕੇ ਚੋਰੇ[3]।ਬਾਕ ਉਚਾਰਨਿ ਕਰਿ ਹੋ ਜਥਾ। ਤਾਤਕਾਲ ਫੁਰਿ ਹੋਵਹਿ ਤਥਾ' ॥ ੭ ॥ ਉਤ ਜਿਸ ਕ ਘਰ ਭਈ ਸਗਾਈ। ਸਭਿ ਭਾਈਨ ਬਿਖੈ ਬਰਤਾਈ। ਸਿੰਘਾ ਨਹਿਂ ਦੇਖਨੋ ਤਹਿਂ, ਪੂਛਾ। 'ਆਯੋ ਕਨੋਂ ਨ, ਰਹੈ ਪੁਨ ਛੂਛਾ ?' ॥ ੮ ॥ ਤਹਿਂ ਇਕ ਨੈ ਭਾਖਨੋ 'ਸੋ ਗਯੋ। ਵਹਿਰ ਗੁਰੂ ਜਹਿਂ ਉਤਰਤਿ ਭਯੋ। ਹੋਇ ਨਿਕੰਮਾ ਦਿਵਸ ਬਿਤਾਵੈ। ਸਾਧੁ ਫਕੀਰ ਨਿਕਟਿ ਚਲਿ ਜਾਵੈ ॥ ੯ ॥ ਬੈਠਨੋ ਰਹੈ ਸੰਝ ਲੌ ਤਹਾਂ। ਪਹਿਰਨਿ ਖੈਬੋ ਪਾਇ ਨ ਜਹਾਂ। ਐਸੀ ਸਦਾ ਰੀਤਿ ਤਿਸ ਕੇਰੋ।ਬੈਠਹਿ ਵਹਿਰ ਕੌਇ ਕਿਤ ਹੋਰੇ?' ॥੧੦॥ ਸੁਨਿ ਕਰਿ ਗ੍ਰਾਮ ਚੌਧਰੀ ਡੂਬੈ। ਬਾਕ ਬਖਾਨਨੋਂ ਸੁਨਤੋ ਸਬੈ। 'ਨੀਕੀ ਰੀਤਿ ਸਾਧੁ ਢਿਗ ਜਾਨੋ।

[1]ਦੋ ਵਰਤਾਰੇ, ਦੋ ਛਾਂਦੇ। [2]ਹੋਰ ਥੇ ਨਾਂ ਗਿਆ। [3]ਸਾਡੇ ਵਰਗੇ ਆਪ ਦੇ ਦਾਸਾਂ ਦੇ ਦਾਸ ਹਨ।

ਤੁਮ ਸਗਰੇ ਇਸ ਬਿਧਿ ਅਬਿ ਮਾਨੋ॥੧੧॥ ਦੇਵਹੁ ਤਿਸ ਕੋ ਦੋ ਬਰਤਾਰੇ। ਜੋ ਨ ਆਇ, ਦਿਹੁ ਸਦਨ ਮਝਾਰੇ'। ਤਬਿ ਤੇ ਕੁਛ ਬਰਤਾਵਹਿ ਕੋਊ। ਪਹੁੰਚਹਿ ਤਿਹ ਬਰਤਾਰੇ ਦੋਊ ॥ ੧੨ ॥ ਤਿਸ ਬਿਨ ਗੁਰ ਕੋ ਮਿਲਨੋ ਨ ਕੋਈ। ਭਾਗ ਬਿਹੀਨ ਗ੍ਰਾਮ ਥੋ ਸੋਈ। ਸੇਵਾ ਕਰੀ ਨ ਫਲ ਕਿਛੁ ਪਾਵਾ। ਸਤਿਗੁਰ ਤੇ ਨਹਿੰ ਕੋ ਬਰੁਸਾਵਾ ॥ ੧੩ ॥ ਤਹਿੰ ਤੇ ਕਰਨੋ ਕੂਚ ਗੁਰ ਸ੍ਵਾਮੀ।ਡੇਢ ਕੋਸ ਗੇ ਅੰਤਰਜਾਮੀ।ਤਬਿ ਪਿਸ਼ੌਰ ਕੀ ਸੰਗਤਿ ਆਈ। ਖੋਜਤਿ ਬਹੁ ਥਲ ਤੇ ਸਮੁਦਾਈ ॥ ੧੪ ॥ ਬ੍ਰਿੰਦ ਉਪਾਇਨ ਸੰਗ ਉਠਾਏ। ਗੁਰ ਦਰਸ਼ਨ ਕੋ ਅਧਿਕ ਤਿਸਾਏ।ਜਾਨਿ ਪ੍ਰੇਮ ਤਿਨ ਕੇ ਮਨ ਕੇਰੇ।ਉਤਰਿ ਪਰੇ ਉਦਯਾਨ ਬਡੇਰੇ ॥ ੧੫ ॥ ਜਾਲ ਬਿਰਛ ਕੀ[1] ਛਾਯਾ ਹੇਰੀ। ਹੁਤੀ ਸਘਨ ਸੁੰਦਰ ਤਿਸ ਬੇਰੀ। ਉਤਰਿ ਤਹਾਂ ਪਰਯੰਕ ਡਸਾਵਾ। ਚਾਰੁ ਚੁਕੌਨ ਬਿਛੌਨ ਬਿਛਾਵਾ ॥ ੧੬॥ ਬੈਠਿ ਗਏ ਸਤਿਗੁਰੂ ਬਿਰਾਜੈਂ। ਜਿਨ ਦਰਸ਼ਨ ਕਰਿਬੇ ਦੁਖ ਭਾਜੈਂ। ਚਾਰੁ ਚਾਦਰਾ ਦੀਰਘ ਘਨੇ। ਸੁੰਦਰ ਬਦਨ ਚੰਦ੍ਰਮਾ ਮਨੋ ॥੧੭॥ ਅੰਮ੍ਰਿਤ ਸਮ ਕੋਮਲ ਬਰ ਬੈਨ। ਕਰੁਨਾ ਭਰੇ ਰਸੀਲੇ ਨੈਨ। ਸੁੰਦਰ ਸ਼ਮਸ ਚੁਗਿਰਦੈ ਮੁਖ ਕੇ। ਮੁਸਕਾਵਤਿ ਬੋਲਤਿ ਬਚ ਸੁਖ ਕੇ ॥ ੧੮ ॥ ਮੰਗਤਿ ਆਨਿ ਚਰਨ ਲਪਟਾਈ।ਹਾਥ ਜੋਰਿ ਸਿਰ ਦਤਿ ਨਿਵਾਈ। ਕਰ ਸੋਂ ਚਰਨ ਛੁਵਹਿੰ ਮੁਖ ਫੇਰਹਿੰ[2]। ਧੰਨ ਜਨਮ ਅਪਨੋ ਪੁਨ ਹੇਰਹਿੰ ॥ ੧੯ ॥ ਧਰਹਿੰ ਉਪਾਇਨ ਅਰਪਿ ਅਗਾਰੀ। ਧਨ ਅਰੁ ਬਸਨ ਮੋਲ ਜਿਨ ਭਾਰੀ। ਅਪਰ ਪਦਾਰਥ ਅਰਪਤਿ ਰਾਸ। ਸ਼੍ਰੀ ਗੁਰੁ ਨਿਕਟਿ ਹੋਤਿ ਅਰਦਾਸ ॥ ੨੦ ॥ ਬਿਨੈ ਠਾਨਿ ਪਰਿਕਰਮਾ ਕਰਿ ਹੈਂ। ਉਸਤਤਿ ਅਨਿਕ ਪ੍ਰਕਾਰ ਉਚਰਿ ਹੈਂ। ਮਨ ਭਾਵਤਿ ਸਤਿਗੁਰ ਬਰ ਦੀਨੇ। ਤਿਨ ਕੀ ਘਾਲ ਪ੍ਰੇਮ ਯੁਤਿ ਚੀਨੇ ॥ ੨੧ ॥ ਮਿਲੇ ਬਹੁਤ ਦਿਨ ਖੋਜਤਿ ਆਏ। ਸ਼ੁਮਤਿ ਭਏ ਪੁਨ ਦਰਸ਼ਨ ਪਾਏ। ਗੁਰ ਕਹਿ ਦੀਨਸਿ ਧੀਰ ਦਿਲਾਸਾ। ਕ੍ਰਿਪਾ ਦ੍ਰਿਸ਼ਟਿ ਦੇਖਤਿ ਚਹੁੰ ਪਾਸਾ ॥ ੨੨ ॥ ਇਤਨੇ ਮਹਿੰ ਰਾਹਕ ਇਕ ਆਵਾ। ਪਿਖਿ ਪ੍ਰਭਾਵ ਕੋ ਸੀਸ ਨਿਵਾਵਾ। 'ਨਿਕਟਿ ਖੇਤ ਮੈਂ ਲਾਂਗੁਲ ਵਾਹਤਿ[3]। ਨਰ ਗਨ ਪਿਖਿ ਕਰਿ ਦਰਸ ਉਮਾਹਤਿ ॥੨੩॥ ਤੱਕ੍ਰ[4] ਹਮਾਰੇ ਘਰ ਤੇ ਆਈ। ਕਰਹੁ ਆਪ ਭੀ ਪਾਨ ਮੰਗਾਈ'।ਗੁਰ ਤਬਿ ਕਹਯੋ 'ਭਾਵ

[1]ਵਣ ਅਰਥਾਤ ਪੀਲੂ ਦਾ ਇੱਛ। (ਅ) ਬਹੁਤ ਬਿੱਛਾਂ ਦੀ। [2]ਹਥ ਨਾਲ ਚਰਨ ਛੋਹ ਕੇ ਮੁਖ ਉਪਰ ਫੇਰਦੇ ਹਨ। [3]ਹਲ ਵਾਹੁੰਦਾ ਸੀ। [4]ਲੱਸੀ [ਸੰਸ:, ਤੱਕ੍ਰ]।

ਸ਼ੁਭ ਹੇਰਾ। ਤੂੰਹੀ ਪਾਨ ਕਰਹੁ ਇਸ ਬੇਰਾ' ॥ ੨੪ ॥ ਸੁਨਿ ਪੁਨ ਭਨਜੋ 'ਆਪ ਭੀ ਪੀਯੋ। ਕ੍ਰਿਪਾ ਦ੍ਰਿਸ਼ਟਿ ਮੈਂ ਪੇਖਤਿ ਜੀਯੋ'। ਬਾਰਿ ਬਾਰਿ ਕਹਿ ਰਾਹਕ ਰਹਜੋ। ਤਬਿ ਸਤਿਗੁਰ ਸਿੱਖਨਿ ਸੋਂ ਕਹਜੋ ॥ ੨੫ ॥ ਤੱਕ੍ਰ ਪਾਨ ਕੀਨਸਿ ਤਿਸ ਬੇਰੀ। ਸੰਗਤਿ ਤ੍ਰਿਖਾ ਮਿਟਾਇ ਬਡੇਰੀ। ਰਾਹਕ ਸੋਂ ਤ੍ਰਯ ਸਤਿਗੁਰ ਪ੍ਰਾਹੀ। 'ਦੁਗਧ ਰਹੈ ਬਹੁ ਤੁਵ ਘਰ ਮਾਂਹੀ ॥ ੨੬ ॥ ਚੁਰਹਿ ਨਹੀਂ ਕਬਿ,ਹੋਇ ਘਨੇਰੇ। ਸਤਿਸੰਗਤਿ ਸੇਵੋ ਇਸ ਬੇਰੇ'। ਇਮ ਸੰਗਤਿ ਕੋ ਕਰਿ ਸਨਮਾਨ। ਤਹਿੰ ਤੇ ਸਤਿਗੁਰ ਕੀਨਸਿ ਪਯਾਨ॥੨੭॥ ਸਗਰੀ ਸੰਗਤਿ ਸੰਗ ਲਿਆਏ। 'ਭਿੱਖੀ' ਗ੍ਰਾਮ ਸਮੁਖ ਕੋ ਆਏ। ਸਨੈ ਸਨੈ ਗਮਨਤਿ ਸੁਖ ਸਾਥ। ਤਹਾਂ ਆਇ ਉਤਰੇ ਜਗ ਨਾਥ॥੨੮॥ਇਕ ਦਿਨ ਸੰਗਤਿ ਤਿਹਠਾਂ ਰਹੀ। ਪੁਨਹਿੰ ਬਿਦਾ ਗਮਨੈ ਉਰ ਚਹੀ। ਸਿਰੋਪਾਉ ਤਿਨ ਕੋ ਬੰਧਵਾਏ। ਜਥਾਜੋਗ ਜੋਤਿਕ ਮੁਖਿ[1] ਆਏ ॥੨੯॥ ਪੁਨ ਮਸੰਦ ਸੋਂ ਪਾਗ ਬੰਧਾਈ। ਬਿਦਾ ਦਈ ਸਭਿਹਿਨਿ ਸੁਖਦਾਈ। ਗੁਰ ਕੀ ਖੁਸ਼ੀ ਲਈ ਸਭਿ ਪਾਇ। ਗਮਨ ਕੀਨਿ ਸੰਗਤਿ ਸਮੁਦਾਇ ॥੩੦॥ ਤਿਨ ਪਾਛੇ ਸਤਿਗੁਰ ਮੁਖ ਧਾਮਾ। ਬਸੇ ਕਿਤਿਕ ਦਿਨ ਭਿੱਖੀ ਗ੍ਰਾਮਾ। ਤਹਿੰ ਦੇਸੂ ਸਰਦਾਰ ਬਿਸਾਲੈ। ਚਾਹਲ ਗੋਤ ਚਢਹਿ ਤਿਸ ਨਾਲੈ[2]॥੩੧॥ਦੁਇ ਦਿਨ ਬਿਤੇ ਮਿਲਨਿ ਨਹੀਂ ਆਯੋ।ਜਿਨ ਸਰਵਰ ਸੇਵਾ ਚਿਤ ਲਾਯੋ।ਦੇਹਿ ਦਰੂਦ ਰੋਟ ਪਕਵਾਇ। ਸਾਦਰ ਬੈਠਿ ਭਿਰਾਈ ਖਾਇੰ ॥੩੨॥ ਸਰਵਰ ਕੀ ਖੂੰਡੀ ਗਰ ਗੋਰੀ[3]। ਤਿਸ ਮਹਿੰ ਸ਼ਰਧਾ ਠਾਨਿ ਘਨੇਰੀ। ਹਿੰਦੂ ਧਰਮ ਨ ਕਛੂ ਬਿਚਾਰਹਿ।ਤੁਰਕ ਰੀਤਿ ਸਿਰ ਊਪਰ ਧਾਰਹਿ॥੩੩॥ਪਰਮੇਸ਼ੁਰ ਕੋ ਜਾਨਹਿੰ ਨਾਂਹੀ।ਮਹਾਂਮੰਦ ਗਮਨੈ ਬਦਰਾਹੀ[4]।ਜੇ ਦਿਜ ਪੰਡਿਤ,ਇਨ ਕਹੁ ਮਾਨਹਿੰ। ਅਪਰਨ ਕੀ ਤਬਿ ਕੌਨ ਬਖਾਨਹਿ॥੩੪॥ਗੁੱਗਾ, ਮੀਰਾਂ, ਅਰੁ ਸੁਲਤਾਨ। ਧਰਮ ਛੋਡਿ ਇਨ ਮਾਨਹਿੰ ਆਨ। ਤੌ ਪਰਮੇਸ਼ੁਰ ਕੋ ਕਮਾ ਮਾਨਹਿੰ। ਛਹਿਕੇ ਹਿੰਦੂ ਤਮਾਗਤਿ ਸਮਾਨਹਿੰ ॥ ੩੫ ॥ ਕਿਤਿਕ ਸਿੱਖ ਭਿੱਖੀ ਕੇ ਮਾਂਹਿ। ਦੇਸੂ ਕੋ ਸਮੁਝਾਵਤਿ ਚਾਹਿ। 'ਸ਼੍ਰੀ ਨਾਨਕ ਕੀ ਗਾਦੀ ਪਰ ਹੈਂ। ਮਿਲਹੁ ਇਨਹਿੰ ਜੋ ਨਿਜ ਸੁਖ ਕਰਿ ਹੈਂ ॥ ੩੬ ॥ ਇਨ ਕੋ ਕ੍ਰੋਧ ਪ੍ਰਸੰਨ[5] ਅਫਲ ਨਹਿੰ। ਦਾਤਾ ਬਰ ਸਰਾਪ ਕੇ ਸਭਿ ਮਹਿੰ। ਦੇਵਨਿ ਕਹੁ ਭੀ[6] ਦੁਖ

[1]ਮੁਖੀਏ। [2]ਚਾਹਲਾਂ ਦਾ (ਸਾਰਾ) ਗੋਤ (ਕਬੀਲਾ) ਤਿਸਦੇ ਨਾਲ ਚੜ੍ਹਦਾ ਸੀ। [3]ਗਲ ਵਿਚ ਪਾਈ। [4]ਖੋਟੇ ਰਾਹ ਟੁਰਦਾ ਸੀ। [5]ਖੁਸ਼ੀ। [6]ਦੇਵਤਿਆਂ ਨੂੰ ਭੀ।

ਸੁਖ ਦਾਨੀ। ਨਰ ਬਪੁਰਨਿ ਕੀ ਕਹਾਂ ਕਹਾਨੀ' ॥੩੭॥ਇੱਤਯਾਦਿਕ ਤਿਸ ਕੋ ਸਮੁਝਾਇ। ਸਤਿਗੁਰੁ ਸਾਥ ਮਿਲਿਨਿ ਠਹਿਰਾਇ। ਭਯੋ ਤਯਾਰ ਕੁਛ ਲਈ ਉਪਾਇਨ ।–ਮਿਲਿ ਕਰਿ ਮੈਂ ਬੰਦੌਂ ਗੁਰੁ ਪਾਇਨ–॥ ੩੯ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸ਼ੇ 'ਮੰਗਲ ਦੇਸ਼ ਬਿਚਰਨਿ' ਪ੍ਰਸੰਗ ਬਰਨਨੰ ਨਾਮ ਸਪਤ ਤ੍ਰਿੰਸਤੋ ਅੰਸੂ ॥ ੩੭ ॥

੩੮. [ਦੇਸ ਰਾਜ। ਖਜਾਲਾ ਗ੍ਰਾਮ। ਦਮਦਮਾ। ਮੋੜ]।

ਦੋਹਰਾ ॥ ਸਮੁਝਾਯਹੁ ਸਿੱਖਨਨਿ ਜਬਹਿ ਦੇਸੁ ਹੈ ਕਰਿ ਤਯਾਰ। ਭੀਰ ਸੰਗ ਲੈ ਨਰਨਿ ਕੀ ਆਯੋ ਗੁਰ ਦਰਬਾਰ ॥ ੧ ॥ ਚੌਪਈ ॥ ਦਿਵਸ ਤੀਸਰੇ ਦਰਸ਼ਨ ਆਯੋ। ਪ੍ਰਥਮ ਉਪਾਇਨ ਧਰੀ ਜੁ ਲਯਾਯੋ। ਬਿਨੈ ਸਨੀ ਬਾਨੀ ਕਹਿ ਕਰਿ ਕੈ। ਬੰਦਨ ਕੀਨਿ ਚਰਨ ਸਿਰ ਧਰਿ ਕੈ॥੨॥ਨਿੰਮ੍ਰ ਦੇਖਿ ਕੈ ਸ਼੍ਰੀ ਗੁਰੁ ਪੂਰੇ। ਕਹਯੋ ਬਾਕ ਬਾਕਨਿ ਕੇ ਸੂਰੇ। 'ਆਵਹੁ ਦੇਸਰਾਜ ਬਨਿ ਬੈਠਹੁ । ਜੋ ਦਿਢ ਸ਼ਰਧਾ ਸ਼ੁਭ ਘਰ ਪੈਠਹੁ[1]' ॥ ੩ ॥ ਸਕਲ ਦੇਸ਼ ਪਰ ਹੁਕਮ ਚਲਾਵਹੁ। ਜੋ ਗੁਰੁ ਸਿੱਖੀ ਸਿਦਕ ਕਮਾਵਹੁ।ਇਹ ਖੁੰਡੀ ਕਿਮ ਘਰ ਮਹਿੰ ਰਾਖੀ ? ਕਯਾ ਗੁਨ ਕਰਹਿ ਸੁਨਾਵਹੁ ਸਾਖੀ ?' ॥ ੪ ॥ ਸੁਨਿ ਦੇਸੂ ਨੇ ਸਕਲ ਸੁਨਾਈ। 'ਸਰਵਰ ਕੀ ਖੁੰਡੀ ਇਹੁ ਪਾਈ। ਨਿਸ ਦਿਨ ਰੱਖਯਾ ਕਰਹਿ ਹਮਾਰੀ। ਮਹਿਖੀ ਧੇਨੁਨਿ ਦੇਤਿ ਹਜ਼ਾਰੀ[2]' ॥ ੫ ॥ ਦੂਧ ਪੂਤ ਕੋ ਅਧਿਕ ਬਧਾਵਤਿ। ਸਕਲ ਦੇਸ਼ ਤਿਸ ਬਹੁਤ ਮਨਾਵਤਿ। ਕਰਹਿੰ ਰੋਟ ਅਰਪਹਿੰ ਤਿਸ ਭਾਂਈਂ। ਹਾਥ ਜੋਰਿ ਬੰਦਹਿੰ ਸਿਰ ਨਯਾਈ' ॥ ੬॥ ਸੁਨਿ ਸਤਿਗੁਰ ਨੇ ਪੁਨ ਸਮੁਝਾਵਾ। 'ਹਿੰਦੂ ਧਰਮ ਬਨ ਕੋ ਇਹ ਦਾਵਾ[3]। ਕਯੋਂ ਅਪਨੋ ਪਰਲੋਕ ਬਿਗਾਰਾ ? ਸੱਤਿਨਾਮ ਕੋ ਰਿਦੈ ਬਿਸਾਰਾ ?॥੭॥ ਜਬਿ ਜਮ ਕੇ ਬਸਿ ਪਰ ਹੈਂ ਜਾਈ। ਤਹਾਂ ਹੋਇ ਹੈ ਕੌਨ ਸਹਾਈ ?। ਜਿਸਕੋ ਦੰਡ ਸਭਿਨਿ ਪਰ ਅਹੈ। ਤਿਸ ਆਗੇ ਕੋ ਧੀਰਜ ਲਹੈ ? ॥੮॥ ਸਤਿਗੁਰ ਸੱਤਿਨਾਮ ਬਿਨ ਔਰ। ਨਹੀਂ ਛੁਰਾਇ ਸਕਹਿ ਤਿਸ ਠੌਰ। ਜਗ ਮੈਂ ਜੋ ਪ੍ਰਤਾਪ ਕੋ ਚਾਹੈਂ। ਨਿਜ ਦੁਸ਼ਟਨਿ ਕੋ ਦਲਨਿ ਉਮਾਹੈਂ ॥ ੯ ॥ ਹਮ ਤੇ ਪੰਚ ਭੀਰ ਤੁਮ ਲੇਹੁ। ਸਭਿ ਬਿਧਿ ਕਾਰਜ ਕਰਿ ਹੈਂ ਏਹੁ'। ਸੁਨਿ ਸਤਿ-ਗੁਰ ਕੇ ਬਾਕ ਸੁਹਾਏ। ਦੇਸੂ ਉਰ ਮਹਿੰ ਤਿਸ ਛਿਨ ਭਾਏ ॥ ੧੦ ॥ ਸਰਵਰ

[1]ਜੇ ਦ੍ਰਿੜ੍ਹ ਸ਼ਰਧਾ ਹੈ ਤਾਂ (ਸਿੱਖੀ ਰੂਪੀ) ਸ਼ੁਭ ਘਰ ਵਿਚ ਪ੍ਰਵੇਸ਼ ਕਰੋ। [2]ਗਊਆਂ ਮੱਝੀਆਂ ਹਜ਼ਾਰਾਂ ਹੀ ਦਿੰਦੀ ਹੈ। [3]ਹਿੰਦੂ ਧਰਮ (ਰੂਪੀ) ਬਨ ਨੂੰ ਇਹ ਦਾਵਾ ਅਗਨੀ (ਵਤ ਨਾਸ਼ ਕਰਨੇ ਵਾਲੀ ਹੈ)।

ਕੀ ਖੁੰਡੀ ਗਰ ਪਾਈ। ਤੂਰਨ ਤੋਰਤਿ ਦੂਰ ਬਗਾਈ। ਪੰਚ ਤੀਰ ਲੇ ਬੰਦਨ ਠਾਨੀ। ਭਯੋ ਪ੍ਰਸੰਨ ਨੀਕ ਮਨ ਮਾਨੀ ॥ ੧੧ ॥ ਅਪਨੇ ਲੋਕਨਿ ਮਹਿੰ ਪੁਨ ਕਹਜੋ। 'ਅਬਿ ਲੌ ਮੈਂ ਭੂਲਜੋ ਬਹੁ ਰਹਜੋ । ਤੁਰਕਨਿ ਕੋ ਮਾਨਤਿ ਹਮ ਰਹੋ । ਹਿੰਦੂ ਧਰਮ ਰੀਤਿ ਨਹਿੰ ਲਹੋ ॥ ੧੨ ॥ ਪ੍ਰਥਮ ਜਵਨ ਕੋ ਅਰਪ ਜੁ ਦੀਨਾ[1] । ਪਾਛੇ ਆਪ ਅਚਵਨੋ ਕੀਨਾ। ਰਾਮ ਰਹੀਮ ਨ ਮਾਨਜੋਂ ਕੋਈ। ਆਇ ਸਹਾਇਕ ਅੰਤ ਜੁ ਹੋਈ ॥੧੩॥ ਅਬਿ ਮੈਂ ਰਹਿ ਕਰਿ ਸਤਿਗੁਰੁ ਸ਼ਰਨੀ। ਕਰਵਿ ਸਕਲ ਹੀ ਆਛੀ ਕਰਨੀ[2] । ਇਮ ਕਹਿ ਨਮੋ ਠਾਨਿ ਘਰ ਗਯੋ। ਸੇਵ ਗੁਰਨਿ ਕੀ ਕਰਤੋ ਭਯੋ ॥ ੧੪ ॥ ਦੂਗਧ ਅੰਨ ਮਿਸ਼ਟਾਨ ਘਨੇਰੇ। ਚਹਿਯ ਵਸਤੁ ਪਹੁੰਚਾਵੈ ਡੇਰੇ। ਬੈਠਹਿ ਨਿਕਟਿ ਸੁਨੈਂ ਗੁਰੁ ਬੈਨ। ਦਰਸਹਿ ਕਰਹਿ ਸਫਲ ਜੁਗ ਨੈਨ ॥ ੧੫ ॥ ਪੁਨ ਸ਼੍ਰੀ ਤੇਗ ਬਹਾਦਰ ਗਾਇ। ਭਏ ਸੁ ਤਮਾਰ ਚਲਨਿ ਅਗਵਾਇ। ਦੇਸਰਾਜ ਕਹੁ ਦ੍ਰਿਢਤਾ ਦੀਨਸਿ। 'ਮਤਿ ਅਡੌਲ ਰਹੁ ਨਿਸ਼ਚਾ ਲੀਨਸਿ ॥ ੧੬ ॥ ਇਨ ਕਹੁ ਤੀਰ ਨਹੀਂ ਮਨ ਜਾਨਿ। ਪੰਚ ਬੀਰ ਆਏ ਤੁਵ ਪਾਨ[3] । ਜੋਤਿਕ ਹੈ ਚਹੁਕੁੰਟ ਮਝਾਰੀ। ਕੋਇ ਨ ਠਹਿਰਹਿ ਇਨਹੁੰ ਅਗਾਰੀ॥੧੭॥ਜਿਸ ਚਾਹੈਂ ਜੀਤਹੁ ਕਰਿ ਜੰਗ। ਨਹਿੰ ਅਰਿ ਅਰਹਿ ਹੋਹਿੰ ਭਟ ਭੰਗ[4] । ਕ੍ਰਿਪਾ ਧਾਰਿ ਕਹਿ ਕੈ ਇਸ ਭਾਂਤਿ। ਗਮਨੇ ਸ਼੍ਰੀ ਹਰਿ ਗੋਵਿੰਦ ਤਾਤ॥੧੮॥ ਜਾਇ ਪਹੁੰਚੇ ਗ੍ਰਾਮ ਜੁ 'ਖਜਾਲੇ'।ਬਾਸਹਿੰ ਚਾਹਲ ਗੋਤ ਬਿਸਾਲੇ। ਉਤਰਿ ਪਰੇ ਡੇਰਾ ਤਹਿੰ ਕੀਨ। ਸਤਿਗੁਰੁ ਕ੍ਰਿਪਾ ਨਿਧਾਨ ਪ੍ਰਬੀਨ॥੧੯॥ਮਿਲਿਬੇ ਹੇਤੁ ਜਾਟ ਨਹਿੰ ਆਏ।ਤਨਕ ਨ ਸੇਵ ਕਰੀ ਮਨ ਲਾਏ। ਮੰਦ ਭਾਗ ਜਿਨ ਕੋ ਪਛੁਤਾਵਾ। ਲੈ ਨਹਿੰ ਸਕੇ[5], ਘਰਹਿ ਗੁਰ ਆਵਾ ॥੨੦॥ ਇਕ ਦਿਜ ਮਿਲਜੋ ਸੇਵ ਬਹੁ ਠਾਨੀ। ਕਰਤਿ ਭਾਉ ਕਾਯਾਂ ਮਨ ਬਾਨੀ। ਹਾਥ ਜੋਰਿ ਕਰਿ ਬੈਠਹਿ ਪਾਸ। ਸੁਨਿ ਹੈ ਸ਼੍ਰੀ ਮੁਖ ਬਾਕ ਬਿਲਾਸ ॥੨੧॥ ਇਕ ਦਿਨ ਸ਼੍ਰੀ ਗੁਰੁ ਸਹਿਜ ਸੁਭਾਇ। ਬਿਚਰਤਿ ਚਰਨ ਸਾਥ ਤਿਸ ਥਾਇੰ। ਹੁਤੋ ਸੰਗ ਦਿਜਬਰ ਬਿਚਰੰਤਾ। ਅਧਿਕ ਭਾਵਨੀ ਰਿਦੈ ਧਰੰਤਾ ॥ ੨੨ ॥ ਕੋਤਿਕ ਲੋਕ ਸੰਗ ਤਹਿੰ ਫਿਰਹੀਂ। ਤਬਿ ਦਿਜ ਸੋਂ ਸਤਿਗੁਰੂ ਉਚਰਹੀਂ। 'ਕੁਛ ਸੰਮਤ ਬੀਤੋ ਇਸ ਥਾਨ। ਲਗਹਿ

---

[1]ਪਹਿਲੇ ਜੋ ਤੁਰਕਾਂ ਨੂੰ ਅਰਪਦੇ ਰਹੇ ਹਾਂ। [2]ਕਿਰਤ। [3]ਤੇਰੇ ਹੱਥ। [4](ਦਰਸ਼ਨ) ਨਾ ਲੈ ਸਕੇ।

ਏਕ ਬਟ[1] ਬ੍ਰਿੱਛ ਮਹਾਨ ॥ ੨੩ ॥ ਅਰੁ ਇਸ ਨਿਕਟਿ ਕੂਪ ਬਨਿਵਾਵੈ। ਜਿਸ ਤੇ ਨੀਰ ਬਹੁਤ ਨਰ ਪਾਵੈਂ[2]। ਇਮ ਸ਼੍ਰੀ ਮੁਖ ਤੇ ਬਾਕ ਬਖਾਨੇ। ਸੋ ਅਬਿ ਲਗੇ ਕਹੈ ਕਵਿ ਜਾਨੈਂ[3]॥੨੪॥ਗ੍ਰਾਮ ਸੁ ਖਸਾਲੇ ਮਹਿੰ ਅਬਿ ਅਹੈਂ[4]। ਬਿਦਤ ਲਗੇ ਨਰ ਜਾਇ ਸੁ ਲਹੈਂ[5]। ਇਸ ਪ੍ਰਕਾਰ ਸਤਿਗੁਰ ਤਹਿੰ ਬਾਸੇ। ਦਿਜ ਪਰ ਭਏ ਪ੍ਰਸੰਨ ਬਿਗਾਸੇ ॥ ੨੫॥ ਕਰੀ ਬਿੱਪ੍ਰ ਪਰ ਖੁਸ਼ੀ ਬਿਸਾਲਾ। ਹਲਤ ਪਲਤ ਮਹਿੰ ਰਹਨੋ ਸੁਖਾਲਾ। ਸ਼੍ਰੀ ਗੁਰ ਕਰਨੋ ਕੂਚ ਨਿਜ ਡੇਰਾ। ਨਿਕਟ ਦਮਦਮੇ ਮੋੜ ਬਡੇਰਾ ॥੨੬॥ ਤਿਸੀ ਗ੍ਰਾਮ ਕਹੁ ਪਹੁੰਚੇ ਜਾਈ। ਉਤਰਨੋ ਚਹਤਿ ਦੇਖਿ ਸ਼ੁਭ ਥਾਈਂ। ਇਕ ਥਲ ਕੰਟਕ ਕੀ ਬਡ ਬਾਰ। ਬਾਰਾ ਕਰਨੋ ਹੁਤੋ ਇਕਸਾਰ[6] ॥ ੨੭ ॥ ਤਹਿੰ ਕੇ ਕੰਟਕ ਕੁਛ ਹਟਵਾਏ। ਡੇਰੇ ਸਹਿਤ ਗੁਰੂ ਪ੍ਰਵਿਸ਼ਾਏ। ਉਤਰਨਿ ਲਗੇ ਤਬਹਿ ਨਰ ਆਇ। ਥਰ-ਹਰਿ ਭਏ 'ਨ ਸ਼ੁਭ ਇਹ ਥਾਇੰ ॥੨੮॥ ਜੰਡ ਖਰੋ ਇਸ ਮਹਿੰ ਜੋ ਭਾਰਾ। ਕਾਂਡ ਪੱਤ੍ਰ ਜੁਤਿ ਲਹਿ ਬਿਸਤਾਰਾ। ਬਸਹਿ ਪਿਸ਼ਾਚ[7] ਇਸੀ ਮੈਂ ਕਬਿ ਕੋ। ਗ੍ਰਾਮ ਬਿਖੈ ਦੀਨਸਿ ਭੈ ਸਭਿ ਕੋ ॥ ੨੯ ॥ ਤੁਮ ਭੀ ਨਹਿੰ ਉਤਰਹੁ ਇਸ ਥਾਨ। ਘਾਤ ਪਾਇ ਕਰਿ ਹਾਨਹਿ ਪ੍ਰਾਨ। ਪਿਖਹਿ ਅਵੱਗਜਾ ਜਿਸ ਮਹਿੰ ਕਬਿਹੂੰ। ਕਰਤਾ ਤਿਸਹਿ ਬਿਨਾਸ਼ਨਿ ਤਬਿਹੂੰ ॥ ੩੦ ॥ ਹਮ ਪੂਜਤਿ ਭੈ ਜੁਤਿ ਨਿਤ ਰਹੈਂ। ਇਸ ਕਾਰਨ ਤੇ ਤੁਮ ਕੋ ਕਹੈਂ। ਵਹਿਰ ਕਰਹੁ ਕਿਤ ਡੇਰਾ ਜਾਇ। ਸੁਖ ਸੋਂ ਬਸਹੁ ਨਿਸਾ ਕੋ ਪਾਇ॥ ੩੧॥ ਤੁਮ ਕੋ ਸੁਧਿ ਹਮ ਦਈ ਬਤਾਇ। ਹੋਇ ਨ ਅਸ ਪੀਛੇ ਪਛੁਤਾਇ[8]।ਸੁਨਿ ਸਤਿਗੁਰ ਨੇ ਤਿਨ ਸੋਂ ਕਹਨੋ। 'ਅਬਿ ਲੌ ਇਹਾਂ ਪਿਸ਼ਾਚ ਜੁ ਰਹਨੋ ॥ ੩੨ ॥ ਆਗੈ ਨਹੀਂ ਰਹੈ ਇਸ ਥਾਨ। ਨਿਕਸਿ ਜਾਇਗੋ ਬਿਹਰਹਿ ਆਨ[9]। ਬਸਹਿੰ ਦੇਵਤਾ ਇਸ ਥਲ ਆਇ। ਜਿਸ ਤੇ ਤੁਮ ਸਗਰੇ ਸੁਖ ਪਾਇ[10]॥੩੩॥ ਤਬਿ ਡੇਰਾ ਸਤਿਗੁਰੂ ਜਮਾਯੋ। ਭਈ ਜਾਮਨੀ ਦੇਵ ਸੁ ਆਯੋ। ਹਾਥ ਜੋਰਿ ਕੈ ਬਿਨਤੀ ਠਾਨੀ। 'ਤੁਮ ਸਮਰੱਥ ਸਗਲ ਗੁਨ ਖਾਨੀ ॥ ੩੪ ॥ ਦੋਹਰਾ ॥ ਪੂਰਬ

---

[1]ਬੋਹੜ ਦਾ। [2]ਕਵੀ ਜੀ ਕਹਿੰਦੇ ਹਨ ਕਿ ਓਹ (ਬੋਹੜ ਤੇ ਖੂਹ) ਹੁਣ ਤਕ ਜਾਣੇ ਭਾਵ ਦੇਖੇ ਜਾਂਦੇ ਹਨ। (ਅ) ਕਵੀ ਜੀ ਕਹਿਦੇ ਹਨ ਓਹ ਹੁਣ ਲਗੇ ਹੋਏ ਹਨ (ਤੇ ਲੋਕ) ਜਾਣਦੇ ਹਨ। [3]ਅਜੇ ਤਕ ਹਨ (ਬ੍ਰਿੱਛ ਤੇ ਖੂਹ)। [4]ਪ੍ਰਤੱਛ ਲਗੇ ਹੋਏ ਲੋਕੀ ਜਾ ਕੇ ਦੇਖਦੇ ਹਨ। [5]ਇਕ ਥਾਂ ਕੰਹਿਆਂ ਦੀ ਵਾੜ ਨਾਲ ਇਕਸਾਰ ਵਾੜਾ (ਵਲਗਣ) ਕੀਤਾ ਹੋਇਆ ਸੀ। [6]ਭੂਤ। [7](ਕਿਤੇ) ਹੋਰਥੇ ਵਿਚਰੇਗਾ। [8]ਪਾਓਗੇ।

ਹਮ ਇਕਠੇ ਸਕਲ ਬਸਤੇ ਗੋਇੰਦਵਾਲ। ਗੁਰੂ ਅੰਗਦ ਸ਼੍ਰੀ ਅਮਰ ਕੌ ਕਹਿਤ ਭਏ ਹਿਤ ਨਾਲ ॥੩੫॥ ਚੌਪਈ ॥–ਗੋਇੰਦਵਾਲ ਥੋਹੁ ਜੋ ਪਰਸੋ। ਉਜਰਸੋ ਧਰਮ ਝੂਠ ਥੋ ਕਰਸੋ[1]।ਅਬਿ ਤੁਮ ਜਾਇ ਬਸਾਵਨਿ ਕਰੀਅਹਿ। ਹਮਰੇ ਕਰ ਕੀ ਛਟੀ ਸੁ ਧਰੀਅਹਿ॥੩੬॥ ਕੂਤ ਪੋਤ ਕੌ ਲਾਖਹੁ ਦਲ ਹੈ। ਦੇਖਿ ਛਟੀ ਭਾਜਹਿ ਤਜਿ ਚਲਿ ਹੈਂ[2]–। ਹੁਕਮ ਮਾਨਿ ਸ਼੍ਰੀ ਅਮਰ ਸੁ ਆਏ। ਹਮ ਸਭਿਹਨਿ ਕੌ ਦੀਨਿ ਪਲਾਏ ॥ ੩੭ ॥ ਜੰਗਲ ਦੇਸ਼ ਇਤਹਿ ਸਭਿ ਆਏ। ਆਦਿ ਬਠਿੰਡੇ ਬਸਿ ਸੁਖ ਪਾਏ। ਆਵਨਿ ਭਾ ਇਸ ਦੇਸ਼ ਤੁਮਾਰੋ। ਹਮ ਕੌ ਦੁਖਦ ਸੁ ਛਰ ਉਰ ਧਾਰੋ ॥੩੮॥ ਕਹਾਂ ਬਾਸ ਹਮ ਕਰਿ ਹੈਂ ਜਾਏ। ਕ੍ਰਿਪਾ ਧਾਰਿ ਦਿਹੁ ਦੇਸ਼ ਬਤਾਏ[3]। ਸ਼੍ਰੀ ਗੁਰ ਕਹਸੋ [4]ਆਇ ਇਕ ਕਾਲ। ਬਿਤਹਿੰ ਬਰਖ ਕੇਤਿਕ ਇਸ ਢਾਲ ॥ ੩੯ ॥ ਏਕ ਪੁਰਖ ਆਵਹਿ ਇਸ ਦੇਸ਼। ਜਾਇ ਬਠਿੰਡੇ ਕਰਹਿ ਪ੍ਰਵੇਸ਼। ਤਹਿੰ ਤੇ ਦੇਵ ਨਿਕਾਸਹਿ ਸੋਇ[5]। ਬਸਿਬੇ ਦੇਸ਼ ਦੇਇ ਜਬਿ ਹੋਇ[6] ॥ ੪੦॥ ਇਮ ਸੁਨਿ ਨਮਸਕਾਰ ਕਰਿ ਰਾਖੋ। ਸ਼੍ਰੀ ਗੁਰ ਸੇਜ ਸੋਇ ਸੁਖ ਲਹਸੋ। ਸੁਪਤਿ ਜਥਾ ਸੁਖ ਨਿਸਾ ਬਿਤਾਈ। ਪੁਨ ਤਮ ਨਸਸੋ ਪ੍ਰਾਤਿ ਹੁਇ ਆਈ ॥ ੪੧ ॥

ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੌ 'ਜੰਗਲ ਦੇਸ਼ ਬਿਚਰਨਿ' ਪ੍ਰਸੰਗ ਬਰਨਨੰ ਨਾਮ ਅਸ਼ਟ ਤ੍ਰਿੰਸਤੀ ਅੰਸੂ ॥ ੩੮ ॥

੩੯. [ਦੋਸੂ ਦਾ ਅੰਤ]।

ਦੋਹਰਾ ॥ ਕਿਤਿਕ ਦਿਵਸ ਤਿਸ ਗ੍ਰਾਮ ਮਹਿ ਬਸੇ ਗੁਰੂ ਮਹਾਰਾਜ। ਸੰਗਤਿ ਦੇਖਿ ਨਿਹਾਲ ਹੁਇ ਸਿੱਖਨਿ ਸੁਧਰੇ ਕਾਜ ॥ ੧ ॥ ਚੌਪਈ ॥ ਚਲਦਲ ਲਗਸੋ ਜੰਡ ਤਿਸ ਮਾਂਹੀ[7]। ਸਤਿਗੁਰ ਬਾਕ ਨਿਫਲ ਕਿਮ ਜਾਹੀਂ। ਭਯੋ ਦੇਵਤਾ ਕੌ ਤਹਿੰ ਬਾਸ[8]। ਜੋ ਸਭਿ ਕੌ ਸੁਖ ਦੇਤਿ ਪ੍ਰਕਾਸ਼[9] ॥੨॥ ਸੁਠ ਪ੍ਰਯੰਕ ਇਕ ਦਨੋਸ ਡਸਾਯੋ। ਉੱਜਲ ਆਸਤਰਨ ਸੋਂ ਛਾਯੋ। ਤਿਸ ਪਰ ਬੈਠੇ ਗੁਰੂ ਮਹਾਂਰਾਜ। ਦਰਸ਼ਨ ਦੇਤਿ ਗ਼ਰੀਬ ਨਿਵਾਜ ॥ ੩ ॥ ਅਪਰ ਪੰਚਾਇਤ ਗੁਰ ਢਿਗ ਆਇ। ਕੰਬਲ ਪਰ ਬੈਠੇ ਸਮੁਦਾਇ। ਦਰਸ਼ਨ

---

[1](ਗੋਇੰਦੇ) ਨੇ ਝੂਠਾ ਧਰਮ ਕੀਤਾ ਸੀ (ਇਸ ਲਈ) ਉੱਜੜ ਗਿਆ ਹੈ। [2](ਥਾਂ ਨੂੰ) ਛਡ ਕੇ ਚਲੇ ਜਾਣਗੇ। [3]ਤਿੱਥੋਂ ਵੀ ਓਹ ਦੇਉ ਨੂੰ ਕੱਢੇਗਾ। [4]ਜਦੋਂ (ਓਹ) ਹੋਵੇਗਾ (ਤੁਹਾਡੇ) ਵਸਣੇ ਲਈ ਦੇਸ਼ ਦੇਵੇਗਾ। [5]ਤਿਸ ਜੰਡ ਵਿਚ ਪਿਪਲ ਉਗ ਪਿਆ। [6](ਪਿੱਪਲ ਹੋਣ ਕਰਕੇ) ਤਿੱਥੇ ਦੇਵਤਾ ਦਾ ਵਾਸਾ ਹੋ ਗਿਆ। [7](ਛਾਇਆ ਰੂਪੀ) ਪ੍ਰਤੱਖ ਸੁਖ ਦੇਣ (ਕਰਕੇ ਪਿਪਲ ਦੇਵਤਾ ਹੈ)।

ਕਰਹਿ ਹੋਇ ਅਰਦਾਸ। ਅਰਪਹਿੰ ਬ੍ਰਿੰਦ ਉਪਾਇਨ ਪਾਸ ॥ ੪ ॥

ਉਤ ਦੇਸੂ ਦੀ ਸੁਨਹੁ ਕਹਾਨੀ।ਜਨੋਂ ਕੀਨਸਿ ਨਿਜ ਸ਼ਰਧਾ ਹਾਨੀ।ਹੇਤੁ ਪਰੁਖਿਬੇ ਨਿਸ਼ਚਾ ਤਾਂਹਿ[1]। ਕੁਛ ਸੰਕਟ ਹੋਯਹੁ ਤਨ ਮਾਂਹਿ ॥੫॥ ਕਿਤਿਕ ਦਿਵਸ ਗੁਰ ਪਾਛੇ ਭਯੋ। ਕਸ਼ਟ ਸੰਗ ਤਨ ਕੋ ਤਪਤਯੋ[2]। ਧਾਇ ਨਾਮ ਤਿਸ ਇਸਤ੍ਰੀ ਕੇਰਾ। ਬੇਮੁਖ ਸਰਵਰ ਤੇ ਪਤਿ ਹੇਰਾ ॥ ੬ ॥ ਭਈ ਕ੍ਰੋਧ ਸੋਂ ਤਾੜਨੋ ਕੰਤ। 'ਤੈਂ ਕਿਸ ਤੇ ਸੀਖਨੋ ਅਸ ਮੰਤ ? ਬਡੇ ਤੁਮਾਰੇ ਮਾਨਹਿ ਜਾਂਹੂ। ਦੂਧ ਪੂਤ ਜੋ ਦੇ ਘਰ ਮਾਂਹੂ* ॥੭॥ ਦੇਤਿ ਮੁਰਾਦ ਹਜ਼ਾਰਨਿ ਜੋਇ। ਤੈਂ ਕੈਸੇ ਕਰਿ ਤਜਾਗਨੋ ਸੋਇ? ਖੁੰਡੀ ਗਰ ਤੇ ਰੋਰਨਿ ਕੀਨਿ।ਕਿਸ ਦੇਭੀ ਤੇ ਇਹ ਸਰ ਲੀਨਿ ॥੮॥ ਯਾਂਤੇ ਕਸ਼ਟ ਤੋਹਿ ਕਉ ਹੋਵਾ। ਨਿਜ ਮੰਨਤ ਪਰ ਨਹੀਂ ਖਰੋਵਾ[3]। ਇੱਤਯਾਦਿਕ ਕਹਿ ਬਾਕ ਘਨੇਰੇ। ਸਰਵਰ ਮੰਨਤ ਪਰ ਪਤਿ ਪੂਰੇ ॥੯॥ ਦੋਇ ਦਿਵਸ ਨਹਿ ਮਾਨਨੋ ਦੇਸੂ। ਕਹਿ ਸਮੁਝਾਵਨਿ ਕੀਨਿ ਵਿਸ਼ੇਸ਼ੂ। ਦਿਵਸ ਤੀਸਰੇ ਮਹਿੰ ਮਨਵਾਵਾ। ਤ੍ਰਾਸ ਕਸ਼ਟ ਕੋ ਬਹੁਤ ਬਤਾਵਾ ॥ ੧੦ ॥ ਕਹੋ ਕਾਰਜਾ ਕੇ ਮਤਿ ਅੰਧੇ। ਸਰਵਰ ਕੀ ਖੁੰਡੀ ਗਰ ਬੰਧੋ।ਬੋਲਿ ਭਿਰਾਈ ਰੋਟ ਪਕਾਯੋ। ਹਾਥ ਜੋਰਿ ਕਰਿ ਬਹੁ ਘਿਘਿਆਯੋ ॥੧੧॥ ਕਰਿ ਛਲ ਤੀਰ ਧਾਇ ਲੇ ਲੀਨੇ। ਬਹੁਤ ਖੰਡ ਤਿਹ ਤੋਰਨਿ ਕੀਨੇ। ਕਰੀ ਅਵੱਗਯਾ ਸਤਿਗੁਰ ਜਾਨੀ। ਬੈਠੇ 'ਮੌੜ' ਗ੍ਰਾਮ ਇਸਥਾਨੀ ॥੧੨॥ ਪੰਚਾਇਤ ਸੋਂ ਬਚਨ ਉਚਾਰੇ। 'ਗਜ਼ਬ ਕਰਨੋ ਦੇਸੂ ਮਤਿਮਾਰੇ। ਪੰਚ ਬੀਰ ਤੀਰਨਿ ਮਹਿ ਥਾਪੇ। ਸੋ ਲੈ ਕਰਿ ਨਹਿੰ ਰਾਖੇ ਆਪੇ ॥ ੧੩ ॥ ਨਿਜ ਦਾਰਾ ਕਹੁ ਦੈ ਤੁਰਵਾਏ। ਅਬਿਲੌ ਤਿਹ ਛਲ ਦੁਖ ਨਹਿੰ ਪਾਏ। ਸ਼ੈਕਮਾਨ[4] ਹਮ ਤੇ ਹੁਇ ਬੀਰ। ਤਜਿ ਤੀਰਨਿ ਆਏ ਹਮ ਤੀਰ' ॥੧੪॥ ਤਿਸ ਪੰਚਾਇਤ ਮਹਿੰ ਨਰ ਕੋਈ। ਸਨਬੰਧੀ ਦੇਸੂ ਕੇ ਤੋਈ। ਖਰੇ ਭਏ ਕਰ ਜੋਰਿ ਅਗਾਰੀ। 'ਸ਼੍ਰੀ ਗੁਰ ! ਛਿਮਾਂ ਕਰਹੁ ਇਸ ਬਾਰੀ ॥ ੧੫ ॥ ਹਮ ਜੌ ਲੌ ਸਮੁਝਾਵਨਿ ਜਾਇੰ[5]। ਸ਼ਰਨ ਆਪ ਕੀ ਪਰੈ ਸੁ ਆਇ।ਧੀਰਜ ਧਰਮ ਧਾਮ ਤੁਮ ਅਹੋ। ਤਤਛਿਨ ਕਰਹੁ ਆਪ ਜਿਮ ਚਹੋ' ॥੧੬॥ ਬਿਨੈ ਬਾਕ ਇੱਤਯਾਦਿਕ ਕਹਿਕੈ। ਗਮਨੇ ਭਿੱਖੀ ਕਹੁ ਚਿਤ ਚਹਿਕੈ। ਮਿਲੇ ਆਇ ਕਰਿ ਬਾਤ ਜਨਾਏ। 'ਕਨੋਂ ਗੁਰ ਕੇ ਤੁਮ ਤੀਰ ਤੁਰਾਏ' ॥ ੧੭ ॥

[1](ਗੁਰੂ ਜੀ ਨੇ) ਤਿਸਦਾ ਨਿਸ਼ਚਾ ਪਰਖਣੇ ਵਾਸਤੇ। [2]ਤਨ ਤਪ ਗਿਆ। [3]ਛਰਕੇ। [4]ਅਸੀਂ ਜਦੋਂ ਤਕ ਸਮਝਾਵਣ ਜਾਂਦੇ ਹਾਂ। *ਇਹ ਚੌਪਈ ਕਈ ਲਿਖਤੀ ਨੁਸਖਿਆਂ ਵਿਚ ਨਹੀਂ ਹੈ।

ਸੁਨਤਿ ਨਟਨੋ[1] ਦੋਸੂ ਕਹਿ ਤਾਂਹਿ। 'ਗੁਰ ਢਿਗ ਝੂਠ ਕਹਨੋ ਕਿਸ ਜਾਂਹਿ। ਨਹਿੰ ਤੋਰੇ ਹਮ ਤੀਰ ਤਿਨਹੁੰ ਕੇ। ਸਿੱਖੀ ਧਾਰਨਿ ਕੀਨਿ ਜਿਨਹੁੰ ਕੇ' ॥ ੧੮ ॥ ਸੁਨਿ ਪੰਚਾਇਤ ਗੁਰ ਢਿਗ ਆਈ। 'ਤੁਮਰੇ ਪਰ ਇਕ ਆਸ ਟਿਕਾਈ। ਗਾਵਰ ਕੀ ਸਿੱਖੀ ਤਿਨ ਧਾਰੀ। ਅਪਰਨਿ ਕੀ ਮੰਨਤ ਸ੍ਰ ਬਿਸਾਰੀ' ॥ ੧੯ ॥ ਝੂਠੇ ਬਾਕ ਸੁਨੇ ਗੁਰ ਕਹਨੋ। ਪਤਾ ਬਤਾਯੋ ਤਿਨ ਜੋ ਰਹਨੋ। 'ਹੁਕਮ ਭਾਰਜਾ ਕੋ ਤਿਨ ਮਾਨਾ। ਮੰਦਮਤੀ ਨਹਿੰ ਭੇਦ ਪਛਾਨਾ' ॥ ੨੦ ॥ ਪੁਨ ਹਟਿ ਕੈ ਪੰਚਾਇਤ ਆਈ। ਸਗਰੀ ਸਾਚੀ ਬਾਤ ਬਤਾਈ। ਘਰ ਮੈਂ ਦੁਰਿ ਕੈ ਜੋ ਤੁਮ ਕੀਨਸਿ। ਮਨ ਗਤਿ ਜੁਤਿ ਸਭਿ ਹੀ ਗੁਰ ਚੀਨਸਿ[2] ॥ ੨੧ ॥ ਕਹੋ ਤੁਮਾਰੇ ਕਸ਼ਾ ਅਬਿ ਹੋਇ। ਪਰਹੁ ਚਰਨ ਬਖਸ਼ਾਵਹੁ ਸੋਇ'। ਸੁਨੀ ਧਾਇ, ਪੰਚਾਇਤ ਆਈ। ਪਤਿ ਕੋ ਝਿਰਕਤਿ ਕ੍ਰੋਧ ਬਧਾਈ ॥ ੨੨ ॥ ਘਰ ਸੋ ਵਹਿਰ ਨ ਨਿਕਸਨਿ ਦੀਨਸਿ। ਮਿਲਿਨਿ ਪੰਚਾਇਤ ਕੋ ਨਹਿੰ ਕੀਨਸਿ। ਇਕ ਦੁਇ ਦਿਵਸ ਬੈਠਿ ਹਟਿ ਆਏ। ਕਰਿ ਬੰਦਨ ਬਿਨਤੀ ਮੁਖ ਗਾਏ ॥ ੨੩ ॥ 'ਛਿਮਾ ਨਿਧਾਨ ਆਪ ਤੁਮ ਅਹੋ। ਲਖਿ ਸਭਿ ਔਗੁਨ ਕੁਛ ਨਹਿੰ ਕਹੋ। ਪਤਿਤ ਪਾਵਨੋ ਨਾਮ ਤੁਮਾਰਾ। ਘਨ ਸਮ ਕ੍ਰਿਪਾ ਕਰਹੁ ਇਕਸਾਰਾ' ॥੨੪॥ ਸੁਨਿ ਪੰਚਾਇਤ ਕੋ ਬਚ ਦੀਨ। ਕ੍ਰਿਪਾ ਨਿਧਾਨ ਕਹਨੋ ਸਭਿ ਚੀਨ। 'ਬੀਚ ਫਿਰੇ ਤੁਮ ਇਕ ਦੁਇ ਬਾਰ। ਯਾਂਤੇ ਤਲਕਾ ਬਸਹਿ ਉਦਾਰ ॥ ੨੫ ॥ ਅਰੁ ਦੋਸੂ ਕੀ ਗਤਿ ਭਈ ਏਹੀ। ਕੱਲਰ ਤੇ ਹਮ ਕੀਨਹੁੰ ਲੇਹੀ[3]। ਪੁਨਹੁ ਲੂਨ ਕੱਲਰ ਹੁਇ ਗਯੋ। ਬੀਸ ਆਪਨੋ ਨਾਸ਼ਨਿ ਕਿਯੋ ॥੨੬॥ ਅਬਿ ਤੇ ਆਗੇ ਉਪਜੈ ਨਾਂਹੀ। ਸ਼ਨੈ ਸਨੈ ਜੀਵਤਿ ਮਰਿ ਜਾਂਹੀਂ। ਲਹੈ ਸਜ਼ਾਇ ਜਾਇ ਜਮਧਾਮ। ਕੋ ਨ ਛੁਟਾਵਨਿ ਕੋ ਲੈ ਨਾਮ ॥ ੨੭ ॥ ਬਿਨ ਹਾਕਮ ਜਿਮ ਰੱਯਤ ਲੁਟੀ-ਯਹਿ। ਪਤਿ ਸਮਰਥ ਬਿਨ[4] ਕਹੁ ਕਿਮ ਛੁਟੀਯਹਿ'। ਇਸ ਪ੍ਰਕਾਰ ਗੁਰ ਸ੍ਰੂਪ ਬਖਾਨਾ। ਪਰਸੋ ਜਾਇ ਤਿਹ ਬੱਜ੍ਰ ਸਮਾਨਾ ॥੨੮॥ ਦਿਵਸ ਕਿਤਿਕ ਮਹਿ ਦੋਸੂ ਮਰਸੋ। ਗੀਂਡਾ ਪੁੱਤ੍ਰ ਬਿਠਾਵਨਿ ਕਰਸੋ। ਕਿੰਚਤ ਮਾਸ ਬਿਤੋ ਜਬਿ ਤਾਹੂੰ। ਪਿਤ ਕੋ ਰਾਜ ਕਰਤਿ ਸਭਿ ਮਾਹੂੰ ॥ ੨੯ ॥ ਗੀਂਡੇ ਕੀ ਤ੍ਰਿਯ

---

[1]ਉਲਝ ਗਿਆ, ਮੁੱਕਰ ਗਿਆ। [2]ਮਨ ਦੀ ਗਤੀ ਸਮੇਤ ਗੁਰੂ ਜੀ ਨੇ ਸਭ ਜਾਣ ਲਿਆ ਹੈ। [3]ਖੋਤੀ ਕੀਤੀ ਸੀ [ਪ੍ਰੇਰਕ:, ਕੋਸ਼ ਵਿਚ ਲੇਹਨਾ ਨਾਮ 'ਮਰਗੁਜ਼ਾਰ' ਦਾ ਦਿੱਤਾ ਹੈ]। [4]ਸਮੱਰਥ ਹਾਕਮ ਤੋਂ ਬਿਨਾਂ।

ਕੋ ਇਕ ਭ੍ਰਾਤ। ਤਿਸ ਨੇ ਕਰਨੋ ਖੂਨ ਕਿਤ ਜਾਤਿ। ਸੋ ਗੋਂਡੇ ਤਤਕਾਲ ਬੁਲਾਵਾ। ਨਿਜ ਕਰ ਤੇ ਬਰਛੀ ਸੰਗ ਘਾਵਾ ॥ ੩੦ ॥ ਤਿਸ ਕੋ ਭ੍ਰਾਤ ਹੋਇ ਇਕ ਠਾਏ। ਮਹਾਂ ਸ਼ੋਕ ਧਰਿ ਰਿਦਾ ਤਪਾਏ। ਤਸਕਰ ਸਮ ਨਿਸ ਮਹਿ ਤਹਿ ਗਏ। ਗੋਂਡਾ ਸੁਪਤਿ ਜਹਾਂ ਚਿਤ ਕਿਏ ॥ ੩੧ ॥ ਤਰਵਾਰਨਿ ਸੰਗ ਐਸੋ ਮਾਰਨੋ। ਭਾਜਨਿ ਹੇਤ ਨ ਪਗ ਇਕ ਧਾਰਨੋ। ਜਬਿ ਸੰਘਾਰ ਕਰਿ ਚਲੇ ਪਲਾਈ। ਸੁਭਟਨਿ ਸੈਨਾ ਕੋ[1] ਸੁਧਿ ਪਾਈ ॥ ੩੨ ॥ ਚੜ੍ਹੀ ਫੌਜ ਤਿਨ ਪਾਛੈ ਪਰੀ। ਵਹਿਰ ਹਤੇ ਲਰ ਕਰਿ ਇਕ ਘਰੀ। ਜਬਿ ਗੋਂਡਾ ਇਮ ਮਾਰਨੋ ਗਯੋ। ਪੌਤ੍ਰ ਸੁ ਦੇਸੂ ਕੋ ਇਕ ਥਿਯੋ ॥ ੩੩ ॥ ਸੋ ਬਿਖ* ਦੇਇ ਸ਼ਰੀਕਨਿ ਮਾਰਨੋ। ਇਮ ਸਗਰੋ ਤਿਹ ਮੂਲ ਉਖਾਰਨੋ। ਰਹਨੋ ਨ ਜਗ ਮਹਿ ਤਿਸ ਕੋ ਕੋਈ। ਗੁਰੂ ਦ੍ਵੈਸ਼ ਤੇ ਅਸ ਗਤਿ ਹੋਈ ॥ ੩੪ ॥ ਅਬਿ ਸਤਿਗੁਰ ਕੀ ਕਥਾ ਸੁਨੀਜੈ।ਗਾਮ ਮੌੜ ਮਹਿ ਥਿਰਤਾ ਕੀਜੈ[2]। ਛੇਵ ਕੋਸ ਤਹਿਂ ਤੇ ਇਕ ਤਾਲ। ਤਹਾਂ ਸੁ ਬੈਠੇ ਜਾਇ ਕ੍ਰਿਪਾਲ ॥ ੩੫ ॥ ਜੋ ਸੰਗਤਿ ਦਰਸ਼ਨ ਕੋ ਆਵੈ। ਉਪਦੇਸ਼ਹਿਂ ਸ਼ੁਭ ਤਾਲ ਖਨਾਵੈਂ। ਖੁਸ਼ੀ ਕਰਹਿਂ ਸਿੱਖਨਿ ਪਰ ਘਨੀ। ਚਾਰ ਪਦਾਰਥ ਕੇ ਗੁਰ ਧਨੀ[3] ॥੩੬॥ ਨਿਜ ਨਿਜ ਸਭਿ ਅਰਦਾਸ ਕਰਾਵਹਿਂ। ਪਾਇਨਿ ਪਰਸਹਿਂ ਸੀਸ ਨਿਵਾਵਹਿਂ। ਤਹਾਂ ਤੜਾਗ ਬਡੋ ਖਨਵਾਯੋ। ਜਲ ਸੁੰਦਰ ਹਿਤ ਤਮਾਰ ਕਰਾਯੋ ॥੩੭॥ ਕਿਤਿਕ ਦਿਵਸ ਬਸਿ ਕੈ ਤਿਸ ਥਾਨੈ। ਬਹੁਰ ਕੂਚ ਕਰਿ ਸ਼੍ਰੀ ਗੁਰੂ ਪਯਾਨੈ। 'ਖਾਨੈ' ਗ੍ਰਾਮ ਗਏ ਸੁਖਦਾਇ। ਪੁਨ ਦਮਦਮੇ ਪਹੁਚੇ ਜਾਇ ॥੩੮॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਸੈਗਲ ਦੇਸ਼ ਬਿਚਰਨ' ਪ੍ਰਸੰਗ ਵਰਨਨੰ ਨਾਮ ਚੁਨਚੱਤ੍ਵਾਰਿੰਸਤੀ ਅੰਸੂ ॥ ੩੯ ॥

੪੦. [ਸੂਲੀਸਰ ਵਿਚ ਚੋਰ ਨੂੰ ਸੂਲੀ। ਬਨੇ ਗ੍ਰਾਮ।]

ਦੋਹਰਾ ॥ ਇਸੀ ਰੀਤਿ ਸੇਵਤਿ ਸੁਮਤਿ ਵਰ ਪਾਵਹਿਂ ਨਰ ਬ੍ਰਿੰਦ। ਜਬਹਿ ਅਵੱਗਨਾ ਕੋ ਕਰਹਿਂ ਸ੍ਰਾਪ ਸਹੈਂ ਮਤਿਮੰਦ ॥੧॥ ਚੌਪਈ ॥ ਪੁਨ ਸੂਲੀਸਰ[4] ਕੋ ਗੁਰ ਆਏ। ਛੇਰਾ ਕਰਨੋ ਦੇਖਿ ਸੁਭ ਥਾਏ। ਸੂਰਜ ਅਸਤਨੋ ਭਾ ਅੰਧਕਾਰੇ। ਖਾਨ ਪਾਨ ਕਰਿ ਸੁਪਤੇ ਸਾਰੇ ॥੨॥ ਦ੍ਵੈ ਤਸਕਰ ਗੁਰ ਕੇ ਸੰਗ ਲਾਰੇ। ਕਿਤਿਕ ਦਿਨਨਿ ਤੇ ਮੂਢ ਅਭਾਗੇ।ਇਕ ਤੁਰਕ ਇਕ ਹਿੰਦੂ ਸੋਇ। ਲੇਨਿ ਤੁਰੰਗ ਤਕਤਿ ਹੈਂ ਦੋਇ ॥ ੩ ॥ ਸਿਵਰ ਨਿਕਟਿ ਬੈਠੇ ਕਿਤ ਦੂਰਿ ਕੈ। ਦੇਖਨਿ ਘਾਤ ਲੇਹਿਂ ਜਿਮ ਹਰਿ ਕੈ। ਤਬਹਿ ਕੇਹਰੀ ਭੀਖਨ ਭੇਖਾ।ਗੁਰ ਛੇਰੇ ਕੋ ਆਵਤਿ ਦੇਖਾ ॥੪॥ ਚਾਰਹੁ ਓਰ ਫਿਰਨੋ ਕਰਿ ਬੰਦਨ।

[1]ਸੈਨਾ ਦੇ ਸੂਚਮਿਆਂ ਨੇ। [2]ਟਿਕੇ ਹੋਏ ਹਨ। [3]ਮਾਲਕ। [4]ਨਾਮ ਪਿੰਡ। *ਪਾ:–ਬਿਸ।

ਇਮ ਮਨਾਇ ਕੈ ਦੋਸ਼ ਨਿਕੰਦਨ। ਗਮਨਜੋ ਪੁਨ ਕਾਨਨ ਕੋ ਸੋਈ। ਦੇਖਤਿ ਦੁਰੇ ਸੁ ਤਸਕਰ ਦੋਈ[1] ॥ ੫ ॥ ਕਹਜੋ ਤੁਰਕ 'ਇਹ ਸਾਚੋ ਪੀਰ। ਉਚਿਤ ਮਾਨਿਬੋ ਗੁਨੀ ਗਹੀਰ। ਜਿਸ ਢਿਗ ਪਸ਼ੂ ਸ਼ੇਰ ਚਲਿ ਆਵਾ।ਨਮੋ ਪ੍ਰਦੱਛਨ ਕਰਨਿ ਸਿਧਾਵਾ ॥੬॥ ਮੈਂ ਤੋ ਕਰੌਂ ਨ ਇਨ ਕੀ ਚੋਰੀ। ਇਹਲਾਂ ਬੰਦਤਿ ਹੌਂ ਕਰ ਜੋਰੀ। ਜੇ ਨਿਜ ਭਲੋ ਕਰਨਿ ਉਰ ਧਰੈਂ। ਚਲਹੁ ਅਪਰ ਥਲ ਚੋਰੀ ਕਰੈਂ' ॥ ੭ ॥ਸੁਨਿ ਹਿੰਦੂ ਨੇ ਬਾਕ ਅਲਾਯੋ। 'ਕਜੋਂ ਨਿਜ ਮਨ ਮਹਿ ਭਰਮ ਉਠਾਯੋ ? ਕਿਹ ਕੋ ਸੁਧਿ ਕਜੋਂ ਆਯੋ ਸ਼ੇਰ[2] । ਤੈਂ ਕਜਾ ਅਜ਼ਮਤ ਪਿਖੀ ਬਡੇਰ ? ॥੮॥ ਕਿਤਿਕ ਦਿਨਨਿ ਤੇ ਹਮ ਸੰਗ ਫਿਰੇ। ਆਜ ਭਯੋ ਤਮ ਨਭ ਘਨ ਘਿਰੇ[3] । ਕੈਸੇ ਤਜਿ ਕਰਿ ਜਾਹਿਂ ਤੁਰੰਗ। ਲੈ ਹੌਂ ਆਜ ਭਲੀ ਬਿਧਿ ਸੰਗ[4] ॥ ੯ । ਰਿਦੈ ਸੰਦੇਹ ਨ ਕਰੀਅਹਿ ਕੋਊ। ਥਹੁ ਮੋਲਾ ਅਸ੍ਵ ਲੈ ਹੌਂ ਦੋਊ। ਏਕ ਬਾਰਿ ਮੈਂ ਚਢਿਬੋ ਪਾਇ। ਨਹਿ ਦੈ* ਹੌਂ ਪੁਨ, ਜਾਉਂ ਪਲਾਇ ॥੧੦॥ ਕਿਮ ਬਿਸਾਲ ਤੈਂ ਚਿੰਤਾ ਕਰੀ। ਮੈਂ ਲੈਹੌਂ ਸੰਗ ਰਹੁ ਇਕ ਘਰੀ' ਸੁਨਿ ਕੈ ਤੁਰਕ ਨਹੀਂ ਮਨ ਮਾਨੀ । ਤਹਾਂ ਬੈਦਿ ਕਰ ਬੰਦਨ ਠਾਨੀ ॥੧੧॥ ਗਮਨਜੋਂ ਸਦਨ ਤ੍ਰਾਸ ਕੋ ਪਾਇ। ਹਿੰਦੂ ਬੈਠਿ ਰਹਜੋ ਤਿਸ ਥਾਂਇ। ਅਰਧ ਜਾਮਨੀ ਬੀਤੀ ਜਬੈ। ਤੁਰੰਗ ਸਮੀਪ ਪਹੁਚਜੋ ਤਬੈ ॥੧੨॥ਪਰਨਿ ਲਗੀ ਪਤਰੀ ਜਲ ਬੂੰਦ[5]। ਜਹਿਂ ਤਹਿਂ ਪਸਰ ਰਹਜੋ ਤਮ ਬ੍ਰਿੰਦ। ਚੌਕੀਦਾਰ ਗਯੋ ਬਿਚ ਛਾਯਾ। ਪੁਰੇ ਥਾਉ ਤੇ ਕੁਛ ਅਲਸਾਇਆ ॥ ੧੩ ॥ ਤਬੈ ਤੁਰੰਗ ਖੋਲਿਬੋ ਕਰਜੋ । ਦੇ ਕਵਿਕਾ ਮੁਖ ਊਪਰ ਚਰਜੋ। ਜਥਿ ਡੋਰੇ ਕਹੁ ਉਲੰਘਿ ਸਿਧਾਵਾ। ਸ਼੍ਰੀ ਸਤਿਗੁਰ ਨੇ ਥਾਕ ਅਲਾਵਾ ॥ ੧੪ ॥ 'ਭੋ ਘੁਰਵਾਰ[6] ! ਜਗਹਿ ਕੈ ਸੋਵਹਿ ? ਤੁਰੰਗ ਚਲਤਿ ਕੈ ਖਰਕੋ ਹੋਵਹਿ। ਅਪਨੇ ਥਾਨ ਖਰੋ ਕੈ ਨਾਂਹੀ ? ਫੇਰਹੁ ਹਾਥ ਮਹਾਂ ਤਮ ਮਾਂਹੀ' ॥ ੧੫ ॥ ਸੁਨਿ ਸੇਵਕ ਨੈ ਨੈਨ ਉਘਾਰੇ। ਜਾਇ ਤੁਰੰਗ ਕੋ ਥਾਨ ਨਿਹਾਰੇ। ਨਹੀਂ ਬਿਲੋਕਜੋ, ਤੁਰਨ ਬੋਲਾ। 'ਗੁਰੁ ਜੀ ਤਸਕਰ ਨੇ ਅਸ੍ਵ ਖੋਲਾ ॥ ੧੬ ॥ ਅਬਿ ਹੀ ਮੀਂਹ ਮੰਦ ਬਰਸਾਯਾ। ਹੇਤੁ ਬਚਾਵਨਿ ਪ੍ਰਵਿਸ਼ਜੋ

---

[1]ਓਹ ਦੋਵੇਂ ਛੁਪੇ ਹੋਏ ਚੋਰ (ਸ਼ੇਰ ਨੂੰ ਮੱਥਾ ਟੇਕਦਿਆਂ) ਦੇਖਦੇ ਹਨ। [2]ਕਿਸੇ ਨੂੰ ਕੀ ਪਤਾ ਕਿ ਸ਼ੇਰ ਕਿਉਂ ਆਇਆ ਸੀ। [3]ਅਕਾਸ਼ ਵਿੱਚ ਬੱਦਲ ਘਿਰੇ ਹੋਏ ਹਨ। [4](ਆਪਣੇ) ਨਾਲ। [5]ਪਤਲੀਆਂ ਪਤਲੀਆਂ ਮੀਂਹ ਦੀਆਂ ਕਣੀਆਂ। [6]ਓ ਘੋੜੇ ਦੇ ਪਹਿਰੇਦਾਰਾ ! *ਪਾ:—ਹੈ।

ਛਾਯਾ। ਦੇਰਿ ਨ ਪਰੀ ਤੁਰੰਗ ਕੋ ਲੀਨਾ॥ ਮਹਾਂ ਕੁਕਰਮ ਮੂਢ ਕਿਨਕੀਨਾ ॥ ੧੭ ॥ ਅਦਬ ਨਹੀਂ ਸਤਿਗੁਰ ਕੋ ਚੀਨਾ । ਲੋਕ ਪ੍ਰਲੋਕ ਦੁਹਨਿ ਤੇ ਹੀਨਾ । ਤੁਰੰਗ ਆਪਨੋ ਆਪ ਹਟਾਵਹੁ[1] । ਤਸਕਰ ਉਚਿਤ ਸਜ਼ਾਇ ਲ੍ਹਿਵਾਵਹੁ ॥੧੮॥ਨਾਂਹਿ ਤ ਇਸੀ ਦੇਸ਼ ਕੇ ਲੋਕ । ਵਸਤੁ ਖਸੋਟਹਿਂ ਮਾਰਗ ਰੋਕਿ । ਤੁਮ ਸਮਰਥ ਸਭਿ ਭਾਂਤਿਨਿ ਮਾਂਹੀ । ਰਹੈ ਅਦੰਡ ਉਚਿਤ ਇਹੁ ਨਾਂਹੀ[2] ॥੧੯॥ ਪੁਨਹਿਂ ਜਾਮਨੀ ਮਹਿਂ ਸੋ ਆਵੈ। ਹਿਲਨੋ ਵਸਤੁ ਕੁਛ ਅਪਰ ਲਿਜਾਵੈ । । ਜੇ ਨ ਦਿਖਾਵਹੁ-ਸ਼ਕਤਿ ਵਿਸ਼ੇਸ਼ । ਨਹਿਂ ਬਚ ਸਕਹੁ ਫਿਰਹੁ ਪਰਦੇਸ਼[3] ॥ ੨੦ ॥ ਸੁਨਿ ਸਤਿਗੁਰ ਕਹਿ ਧੀਰਜ ਦੀਨਾ।[4]ਫਲ ਸੋ ਪਾਇ ਕਰਮ ਜਿਨ ਕੀਨਾ । ਉੱਤਰ ਦਿਸ਼ਿ ਲੈ ਗਯੋ ਤੁਰੰਗ। ਪਕਰਿ ਲੇਹੁ ਦੌਰੁਹੁ ਤਿਹ ਸੰਗ ॥ ੨੧ ॥ ਸਘਨ ਤਿਮਰ ਤੇ ਕਰਹੁ ਜੁ ਸ਼ੰਕਾ । ਹੋਤਿ ਪ੍ਰਭਾਤਿ ਗਹੋ ਮਤਿ ਰੰਕਾ[5] । ਨਹੀਂ ਜਾਇ ਹੈ ਤੁਰੰਗ ਹਮਾਰੋ । ਇਹਠਾਂ ਆਵਹਿ ਬਿਦਤ ਸਕਾਰੋ[6] ॥੨੨॥ ਸੁਨਿ ਸਤਿਗੁਰ ਕੇ ਬਾਕ ਉਦਾਰੇ। ਕਰਿ ਧੀਰਜ ਬੈਠੇ ਨਰ ਸਾਰੇ । ਕੇਤਿਕ ਸੁਪਤਿ ਰਹੇ ਕੇ ਜਾਗੇ॥ ਤਸਕਰ ਗਹਨਿ ਚਿੰਤ ਮਹਿਂ ਲਾਗੇ ॥ ੨੩ ॥ ਬੋਲਤਿ ਬਚ ਪ੍ਰਭਾਤਿ ਹੁਇ ਆਈ । ਤਬਿ ਸ਼ਾਰਤ ਸਤਿਗੁਰੂ ਬਤਾਈ । ਸਮੁਝਿ ਗਏ ਸੇਵਕ ਸਭਿ ਦੌਰਿ । ਪਹੁੰਚੇ ਆਧ ਕੋਸ ਕੇ ਠੌਰ ॥ ੨੪ ॥ ਠਾਂਢੋ ਤਸਕਰ ਤਹਾਂ ਨਿਹਾਰਯੋ । ਹਯ ਕਵਿਕਾ ਤੇ ਪਕਰਨਿ ਧਾਰਯੋ[7] । ਸਤਿਗੁਰ ਦਾਸਨਿ ਗਹਯੋ ਸੁ ਜਾਈ । ਮੂਰਖ ਅਧਮ ਰਹਯੋ ਸਿਰ ਨਸਾਈ ॥ ੨੫ ॥ ਤੁਰੰਗ ਸਮੇਤ ਲਏ ਚਲਿ ਆਏ । ਗੁਰੁ ਕੇ ਨਿਕਟਿ ਆਨਿ ਦਰਸਾਏ । [8]ਅਰਧ ਕੋਸ ਪਰ ਬੈਠਯੋ ਏਹੁ । ਲੈ ਕਰਿ ਗਯੋ ਨਹੀਂ ਕਿਮ ਗ੍ਯੋਹੁ[9] ॥ ੨੬ ॥ ਸੁਨਿ ਸ਼੍ਰੀ ਤੇਗ ਬਹਾਦਰ ਰਾਇ । ਬੂਝਯੋ [10]ਦੀਜੈ ਸਾਚ ਬਤਾਇ । ਕਿਮ ਨਹਿਂ ਲੇਇ ਗਯੋ ਘਰ ਘੋਰਾ । ਬੈਠਿ ਰਹਯੋ ਹਮਰੇ ਢਿਗ ਭੋਰਾ[11] ॥ ੨੭ ॥ ਤਬਿ ਤਸਕਰ ਨੇ ਸਕਲ ਬਤਾਈ । ਹਮ, ਦੈ ਥੇ ਇਕ ਗਯੋ ਪਲਾਈ । ਮੈਂ ਅਸੁ ਬੋਲਯੋ ਆਇ ਤੁਮਾਰਾ । ਦੇ ਕਵਿਕਾ ਹੈ ਕਰਿ ਅਸਵਾਰਾ ॥ ੨੮ ॥ ਕਿਤਿਕ ਦੂਰ ਮੈਂ ਮਾਰਗ ਗਯੋ । ਜਾਇ ਤਹਾਂ ਲੌ ਅੰਧਾ ਭਯੋ । ਕਿਤ ਦਿਸ਼ ਗਮਨਯੋ ਜਾਇ ਨ ਜਬੈ । ਸਾਥੀ ਕੇ ਬਚ ਸਿਮਰੇ ਤਬੈ ॥੨੯॥ਨਮੋ ਕਰਤਿ ਕੋਹਰਿ ਕੋ

[1]ਮੁੜਾਵੋ । [2]ਜੇ ਇਹ (ਚੋਰ) ਅਦੰਡ ਰਿਹਾ ਤਾਂ ਠੀਕ ਨਹੀਂ । [3]ਮਤੀ ਦੇ ਕੰਗਾਲ ਨੂੰ । [4]ਸਵੇਰ । [5](ਚੋਰ ਨੇ) ਫੜਿਆ ਹੋਇਆ ਸੀ । [6]ਘਰ ਨੂੰ । [7]ਸਵੇਰ ਤਕ; (ਅ) ਹੇ ਭੋਲੇ !

ਦੇਖਾ। ਤੁਰਕ ਹੁਤੋ, ਸਮੁਝਾਇ ਵਿਸ਼ੇਖਾ[1]। ਮੈਂ ਤਿਸ ਕੀ ਇਕ ਕਹੀ ਨ ਮਾਨੀ। ਸੋ ਚਲਿ ਗਯੋ ਆਪਨੇ ਥਾਨੀ ॥ ੩੦ ॥ ਭਯੋ ਅੰਧ ਮੈਂ ਬਹੁ ਪਛੁਤਾਵਾ। ਪੁਨ ਹਟਿ ਕਰਿ ਤੁਮਰੀ ਦਿਸ਼ਿ ਆਵਾ। ਭ੍ਰਮ ਦਿਸ਼ਿ[2] ਭਯੋ ਨ ਜਾਨਜੋ ਗਯੋ। ਹੁਇ ਲਚਾਰ ਤਿਸ ਹੀ ਥਲ ਥਿਯੋ ॥ ੩੧ ॥ ਪ੍ਰਾਤਿ ਹੋਇ ਗੇ ਦਾਸ ਤੁਮਾਰੇ। ਗਹਿ ਲੀਨਸਿ ਮੁਝ ਕੋ ਰਿਸ ਧਾਰੇ। ਅਤਿ ਮਤਿਮੰਦ ਕਿਯੋ ਬਡ ਪਾਪ। ਦ੍ਰਿਗ ਤੇ ਦੇਖਨਿ ਲਗਜੋ ਪ੍ਰਤਾਪ[3] ॥੩੨॥ ਮੈਂ ਤਸਕਰ, ਦਿਹੁ ਜਥਾ ਸਜ਼ਾਇ। ਨੀਚ ਬੁੱਧਿ ਨੈ ਕੁਮਗ ਚਲਾਇ। ਭਾਗ ਹੀਨ ਮਨ ਸਮੁਝਜੋ ਨਾਂਹੀ। ਤੁਮ ਪ੍ਰਕਾਸ਼ ਰਵਿ ਸਮ ਜਗ ਮਾਂਹੀ' ॥ ੩੩ ॥ ਦੋਹਰਾ ॥ ਸ਼ਤਿਗੁਰੁ ਕਹਿ 'ਰੇ ਕੁੱਟਣੋ! ਸਭਿ ਜਗ ਸੋਂ ਕਰਿ ਦ੍ਰੋਹੁ। ਇਹ ਫਕੀਰ ਕੋ ਗੋਦਰਾ ਸੋ ਪਿ ਨ ਛੋਰਜੋ ਤੋਹੁ ॥ ੩੪ ॥ ਚੌਪਈ ॥ ਪਾਪ ਅਨਿਕ ਭਾਂਤਿਨਿ ਕੇ ਅਹੈਂ। ਕਰਿ ਕਰਿ ਅਧਮ ਕਸ਼ਟ ਕੋ ਲਹੈਂ। ਤਉ ਇਨਹੁੰ ਮਹਿ ਅੰਤਰ[4] ਮਹਾਂ। ਲਘੁ ਤੇ ਲਘੁ ਬਡ ਤੇ ਬਡ ਕਹਾ ॥ ੩੫ ॥ ਕਹਾਂ ਅਪਰ ਕੀ ਚੋਰੀ ਕਰਨੀ। ਕਹਾਂ ਵਸਤੁ ਸੰਤਨਿ ਕੀ ਹਰਨੀ। ਯਾਂਤੇ ਜੋ ਤਸਕਰਨਿ ਸਜ਼ਾਇ। ਇਹ ਬੁਝਤਿ ਹੈਂ ਦੇਹੁ ਬਤਾਇ ॥ ੩੬ ॥ ਜਗਤ ਬਿਦਤ ਹੈ ਸੂਲੀ ਦੇਨਿ। ਸੋ ਇਹ ਆਪਹਿ ਕਰ ਹੀ ਲੈਨ'। ਇਮ ਕਹਿ ਦਾਸਨਿ ਤੇ ਢੁਰਿਵਾਯੋ। ਤਸਕਰ ਬਚ ਕਰ ਜੋਰਿ ਅਲਾਯੋ ॥੩੭॥ 'ਹੁਕਮ ਆਪ ਕੋ ਜੈਸੇ ਹੋਇ। ਤਿਮ ਕਰਿ ਹੌਂ ਬਸ ਮੋਹਿ ਨ ਕੋਇ। ਅਬਿ ਮਰਿਬੋ ਹੀ ਭਲੋ ਪਛਾਨੋਂ। ਭਾ ਤੁਮਰੋ ਅਪਰਾਧ ਮਹਾਨੋ' ॥ ੩੮ ॥ ਸ਼੍ਰੀ ਗੁਰ ਕਹਜੋ ਜੰਡ ਤਰੁ ਖਰੋ। ਇਸ ਕਾਸ਼ਟ ਪਰ ਚਢਿ ਕਰਿ ਮਰੋ*। ਸੁਨਤਿ ਚੋਰ ਆਰੋਹਾ ਜਾਇ[5]। ਊਚੋ

[1](ਉਹ) ਤੁਰਕ ਸੀ (ਉਸ ਨੇ ਮੈਨੂੰ) ਬੜਾ ਸਮਝਾਇਆ। [2]ਦਿਸ਼ਾ ਦਾ ਭਰਮ; ਹੋਰ ਦਿਸ਼ਾ ਨੂੰ ਹੋਰ ਸਮਝ ਲੈਣਾ। [3](ਆਪ ਜੀ ਦੇ) ਪ੍ਰਤਾਪ ਨਾਲ। [4]ਫਰਕ। [5]ਜਾ ਚੜ੍ਹਿਆ।

*ਇਹ ਕਥਾ ਸੂਲੀ ਸਰ ਤੋਂ ਜੋਸ਼ੀ ਅਵਿੱਦ ਲੋਕਾਂ ਤੋਂ ਸੁਣੀ ਵੈਸੀ ਲਿਖੀ ਜਾਪਦੀ ਹੈ। ਵੈਰਾਗ ਮੂਰਤੀ ਗੁਰੂ ਜੀ ਦੇ ਐਸੇ ਵਾਕ ਕਹਿਣੇ ਉਨ੍ਹਾਂ ਦੇ ਸੁਭਾਵ ਵਿਰੁੱਧ ਹਨ। ਸਾਖੀਆਂ ਦੀ ਪੋਥੀ ਵਿਚ ਚੋਰ ਚਾਰ ਦੱਸੇ ਹਨ, ਦੋ ਹਿੰਦੂ ਦੋ ਮੁਸਲਿਮ। ਦੋ ਚੋਰਾਂ ਦਾ ਸੂਲੀ ਚਾੜ੍ਹਨਾ ਭੀ ਲਿਖਿਆ ਹੈ। ਪਰ ਤਵਾ: ਖਾਲਸਾ ਨੇ ਲਿਖਿਆ ਹੈ ਕਿ ਉਹ ਇਕ ਵੇਰ ਆਪੇ ਸੂਲੀ ਚੜ੍ਹ ਕੇ ਮਰ ਗਿਆ। ਸਹੀ ਭੀ ਐਉਂ ਜਾਪਦਾ ਹੈ ਕਿ ਦਿਆਲ ਗੁਰੂ ਜੀ ਨੇ ਉਸ ਨੂੰ ਕੁਤਵਾਲ ਦੇ ਹਵਾਲੇ ਕਰਨ ਦੀ ਥਾਂ ਛਡ ਦੇਣ ਦੀ ਮਿਹਰ ਕੀਤੀ ਹੈ, ਉਸਨੂੰ ਇਸ ਕਮਾਲ ਦੀ ਬਖਸ਼ਿਸ਼ ਤੇ ਅਪਣੇ ਕੀਤੇ ਨੇ ਇੰਨਾਂ ਸ਼ਰਮਿੰਦਾ ਕੀਤਾ ਹੈ ਕਿ ਅਪਣੇ ਪਾਪ ਦਾ ਪ੍ਰਾਸ਼ਚਿਤ ਕਰਨੇ ਨਮਿੱਤ ਉਹ ਜੰਡ ਤੇ ਚੜ੍ਹ ਕੇ ਖੁਦਕਸ਼ੀ ਕਰਕੇ ਮਰ ਗਿਆ।

ਕਾਂਡ[1] ਗਹਨੋ ਸਹਿਸਾਇ ॥ ੩੯ ॥ ਬਲ ਕਰਿ ਤੋਰਨੋ ਜਿਮ ਰਹਿ ਤੀਖਨ। ਦੇਖਤਿ ਸਭਿ ਕੋ ਕਰਮਾ ਭੀਖਨ[2]। ਤਿਸ ਪਰ ਉਦਰ ਟਿਕਾਯੋ ਆਪਨਿ। ਪਾਇ ਜੋਰ ਨਿਜ ਜੀਵਨ ਖਾਪਨਿ[3] ॥੪੦ ॥ ਜਬਿ ਅਲੰਬ ਤਿਸ ਕੋ ਹੁਇ ਗਯੋ। ਫਟਨੋ ਪੇਟ ਕਾਸ਼ਟ ਪ੍ਰਵਿਸ਼ਯੋ।ਤਤਛਿਨ ਮਰਨੋ ਸੁ ਥਲ ਅਬਿ ਅਹੈ। ਜਿਸ ਕੋ ਸੂਲੀਸਰ ਨਰ ਕਹੈਂ ॥ ੪੧ ॥ ਇਕ ਦੁਇ ਦਿਨ ਕਰਿ ਕੈ ਤਹਿਂ ਬਾਸ। ਸ਼੍ਰੀ ਸਤਿਗੁਰ ਸੇਵਕ ਸੁਖਰਾਸ। ਪੁਨਹਿਂ ਕੂਚ ਤਹਿਂ ਤੇ ਕਰਿ ਦੀਨਸਿ। 'ਬਰੇ'[4] ਗ੍ਰਾਮ ਕੋ ਮਾਰਗ ਲੀਨਸਿ॥੪੨॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੋ 'ਮੈਗਲਦੇਹ ਵਿਚਰਨ' ਪ੍ਰਸੰਗ ਬਰਨਨੰ ਨਾਮ ਚੱਤ੍ਵਾਰਿੰਸਤੀ ਅੰਸੁ ॥੪੦॥

੪੧. [ਬਰੇ। ਗੋਬਿੰਦ ਪੁਰੇ। ਗਾਰੀ। ਗੁਰਨੋ। ਮਕਰੋੜ। ਧਮਧਾਣ]।

ਦੋਹਰਾ ॥ ਤਹਿਂ ਤੇ ਚਢਿ ਸ਼੍ਰੀ ਸਤਿਗੁਰੂ 'ਬਰੇ' ਗ੍ਰਾਮ ਮਹਿਂ ਆਇ। ਕਰਨੋ ਨਿਵਾਸ ਸੁ ਥਾਨ ਸੁਠ ਮਿਲੇ ਲੋਕ ਸਮੁਦਾਇ ॥ ੧ ॥ ਚੌਪਈ ॥ ਕਰਿ ਸੇਵਾ ਦਿਨ ਕੁਛਕ ਟਿਕਾਏ। ਹੁਤੋ ਚੁਮਾਸਾ ਘਨ ਬਰਖਾਏ। ਤਹਾਂ ਮੋਠ ਕੋ ਖੇਤ ਬਿਜਾਇ[5]। ਚਾਰਤਿ ਭਏ ਤੁਰੰਗਨਿ ਪਾਇ[6] ॥ ੨ ॥ ਮਹਿਖੀ ਕੋ ਨਿਤ ਪ੍ਰਤਿ ਬਹੁ ਚਾਰੇ। ਪਸੂ ਪੁਸ਼ਟ ਕੀਨਸਿ ਇਕਸਾਰੇ। ਮੈਗਤਿ ਦੂਰ ਦੂਰ ਤੇ ਆਵਹਿ। ਸਗਲ ਦੇਗ਼ ਤੇ ਭੋਜਨ ਖਾਵਹਿਂ ॥ ੩ ॥ ਆਨਿ ਉਪਾਇਨ ਬਹੁ ਅਰਪੰਤੇ। ਰਹੈਂ ਕਿਤਿਕ ਦਿਨ ਦਰਸ ਕਰੰਤੇ। ਸ਼ਰਧਾ ਸਹਿਤ ਸੁਨਹਿਂ ਉਪਦੇਸ਼। ਜਨਮ ਜਨਮ ਕੇ ਕਟਹਿਂ ਕਲੇਸ਼ ॥ ੪ ॥ ਜੋ ਮਸੰਦ ਜਿਸ ਦੇਸ਼ ਮਝਾਰੇ। ਲੇ ਗੁਰ ਕਾਰ ਹੋਹਿ ਕਰਿ ਤਯਾਰੇ।ਸੰਗਤਿ ਅਪਨੇ ਸੰਗ ਲਗਾਇ। ਆਵਹਿਂ ਸਤਿਗੁਰ ਕੋ ਦਰਸਾਇ ॥ ੫ ॥ ਇਕ ਮਸੰਦ ਦਰਸਹਿ ਰਹਿ ਪਾਸ। ਸੰਗਤਿ ਅਨਿਕ ਸੰਗ ਹੁਇ ਤਾਸ[7]।ਅਨਗਨ ਧਨ ਸਤਿਗੁਰ ਢਿਗ ਆਵੈ। ਪਰਉਪਕਾਰ ਹੇਤੁ ਸਭਿ ਲਾਵੈਂ ॥੬॥ ਨਰਨਿ ਹਜ਼ਾਰਨਿ ਕੋ ਭਲ[8] ਕਰਿਹੀਂ। ਦਰਸ਼ਨ ਦੇ ਕਰਿ ਦੋਸ਼ਨਿ ਹਰਿਹੀਂ। ਬਿਤਯੋ ਚੁਮਾਸਾ ਤਿਸ ਹੀ ਥਾਨ। ਮਗ ਕੇ ਸੂਕਿ ਗਏ ਬਹੁ ਪਾਨਿ ॥੭॥ ਬਰੇ ਗ੍ਰਾਮ ਪਰ ਭਏ ਪ੍ਰਸੰਨ। ਅਵਿਲੋਕਯੋ ਨੀਕੋ ਥਲ ਅੰਨ[9]। ਪੂਰਬ ਥਾਨ ਸਦਨ ਉਠਿਵਾਏ। ਗ੍ਰਾਮ ਦੂਸਰੀ ਦਿਸ਼ਾ ਬਿਠਾਏ॥੮॥ਮਾਨਯੋ ਬਾਕ ਬਸੇ ਤਹਿਂ ਜਾਇ।ਧਨ ਅਰੁ ਧਾਨ

[1]ਟਾਹਣਾ। [2]ਭਯਾਨਕ ਕਰਮਾਂ ਵਾਲੇ ਨੇ। (ਅ) ਭਯਾਨਕ ਕੰਮ ਕੀਤਾ। [3]ਜੀਵਣ ਖਪਾਉਣ ਲਈ। [4]ਪਿੰਡ ਦਾ ਨਾਮ। [5]ਬਿਜਵਾਕੇ (ਗੁਰੂ ਜੀ ਨੇ)। [6]ਘੋੜੀਆਂ ਵਾੜ ਕੇ। [7]ਤਿਸ ਦੇ ਨਾਲ। [8]ਭਲਾ। [9]ਹੋਰ ਥਾਂ।

ਬਧਨੋ ਅਧਿਕਾਇ। ਜੋ ਜਿਨ ਕਰੀ ਕਾਮਨਾ ਮਨ ਮੈਂ। ਪੂਰਨ ਕਰਤਿ ਭਏ ਤਿਸ ਛਿਨ ਮੈਂ ॥੯॥ ਕੂਚ ਕਰਜੋ ਪੁਨ ਗੁਰ ਪ੍ਰਸਥਾਨੇ। ਗ੍ਰਾਮ 'ਬੁਲਾਢੇ' ਉਰੈ ਸਥਾਨੇ[1]।ਉਤਰਿ ਸੁ ਨਿਸਾ ਬਿਤਾਵਤਿ ਭਏ। ਪੁਨ 'ਗੋਬਿੰਦਪੁਰੇ' ਗੁਰ ਗਏ ॥੧੦॥ ਗਮਨੇ ਤਿਹ ਤੇ 'ਗਾਗੋ' ਆਏ। ਡੇਰਾ ਕਰਜੋ ਹੇਰਿ ਸੁਭ ਥਾਏ। ਘਾਹੀ ਗਏ ਘਾਸ ਹਿਤ ਬਾਹਰ। ਜਾਇ ਕਰਜੋ ਖੇਤਹਿ ਮਹਿ ਆਹਰ। ॥ ੧੧ ॥ ਬੀਨ ਬੀਨ ਤ੍ਰਿਣ ਕਿਤਿਕ ਕਿਦਾਰਨ[2]। ਕਰਿ ਇਕਠੇ ਬੰਧਤਿ ਨਿਜ ਭਾਰਨਿ। ਰਾਹਕ ਜਾਟ ਆਨਿ ਕਰਿ ਪਰੇ। ਛੀਨ ਲੀਨਿ ਤ੍ਰਿਣ ਰਿਸ ਮਹਿ ਭਰੇ ॥ ੧੨ ॥ ਝਿਰਕਿ ਗਾਰਿ ਦੇ ਮਾਰਨਿ ਕਰੇ। ਨਿਜ ਖੇਤਨਿ ਤੇ ਵਹਿਰ ਨਿਕਰੇ। ਛੁਛੇ ਦੀਨਮਨੇ ਬਹੁ ਦਾਸ। ਆਇ ਪੁਕਾਰੇ ਗੁਰ ਕੇ ਪਾਸ ॥੧੩॥ 'ਇਹਾਂ ਜਾਟ ਮਤਿਮੂਢ ਬਿਸਾਲੇ। ਗੁਰ ਮਹਿਮਾ ਨਹਿ ਲਖਹਿ ਕੁਚਾਲੇ । ਨਹੀਂ ਬਿਗਾਰਜੋ ਤਿਨ ਕਾ ਖੇਤ। ਪ੍ਰਵਿਸ਼ੇ ਹਮ ਤ੍ਰਿਣ ਲੈਬੋ ਹੇਤੁ ॥੧੪॥ ਨਹੀਂ ਸ਼ਾਮ ਸੋਂ[3] ਆਨਿ ਹਟਾਏ। ਤ੍ਰਿਣਨਿ ਛੀਨਕੈ ਹਤੇ ਰਿਸਾਏ[4]। ਕਹਿ ਬਹੁ ਰਹੇ–ਨ ਕੀਨਿ ਉਜਾਰਾ–। ਨਹਿ ਮਾਨਜੋਂ ਮਤਿਮੰਦ ਗਵਾਰਾ ॥੧੫॥ ਗੁਰਮੁਖ ਨਹਿ ਇਹ ਮਨਮੁਖ ਮਹਾਂ। ਗੁਰ ਜੀ ਨਹੀਂ ਰਹਨਿ ਭਲ ਇਹਾਂ। ਤ੍ਰਿਣ ਬਿਨ ਸਰੈ ਨਹੀਂ ਨਿਜਛੋਰੇ। ਅਸੁ ਮਹਿਖੀ ਰਹਿ ਛੁਧਿਤ ਘਨੇਰੇ' ॥ ੧੬ ॥ ਸੁਨਿ ਸਤਿਗੁਰ ਨੇ ਮਾਨੀ ਬਾਤ। ਚਢਿ ਕਰਿ ਚਲੇ ਟਿਕੇ ਨਹਿ ਰਾਤਿ। ਤਨਕ ਕ੍ਰੋਧ ਤੇ ਸ੍ਰਾਪ ਨ ਦੀਨਹੁ। 'ਗੁਰਨੇ[5]' ਗ੍ਰਾਮ ਸੁ ਡੇਰਾ ਕੀਨਹੁ ॥ ੧੭ ॥ ਨਰ ਪੀਛੈ ਮਿਲਿ ਕਰਿ ਪਛੁਤਾਏ। 'ਬੁਰੋ ਗੁਰੂ ਅਪਰਾਧ ਕਮਾਏ[6]। ਸਰਬ ਗ੍ਰਾਮ ਜਿਨ ਸੇਵਾ ਕਰਿਹੀਂ। ਹਾਥ ਜੋਰਿ ਬੰਦਹਿ ਹਿਤ ਧਰਿਹੀਂ ॥ ੧੮ ॥ ਬਰੇ ਗ੍ਰਾਮ ਨੇ ਰਾਖਿ ਚੁਮਾਸਾ। ਕਰਤਿ ਰਹੇ ਸੇਵਾ ਹੁਇ ਦਾਸਾ। ਲੋਕ ਹਜ਼ਾਰੋਂ ਮਿਲਿ ਕਰਿ ਆਵੈਂ। ਧਨ ਅਰਪਹਿਂ ਅਰੁ ਸੀਸ ਨਿਵਾਵੈਂ ॥ ੧੯ ॥ ਰਿਦੇ ਕਾਮਨਾ ਪੂਰਨ ਹੋਇ। ਜਹਿ ਕਹਿ ਪੂਜਤਿ ਹੈਂ ਸਭਿ ਕੋਇ। ਕਰੇ ਅਵੱਗ੍ਯਾ ਸ੍ਰਾਪ ਸ਼ਖਾਨਹਿ। ਧਨ ਅਰੁ ਧਾਨ ਮਾਲ ਸਭਿ ਹਾਨਹਿ ॥੨੦॥ ਕਰਾਮਾਤ ਮੈਂ ਪੂਰਨ ਏਹਾਹਮਹਿ ਸ੍ਰਾਪ ਕਹਿ ਕਰਿ ਹਤਿ ਦੇਹਿਂ। ਨਾਂਹਿਤ ਸਭਿ ਚਲਿ ਮਿਲਿ ਬਖਸ਼ਾਵਹੁ। ਕਰਿ ਜੋਰਹੁ ਪਗ ਸੀਸ

---

[1]ਬੁਲਾਢੇ ਨਾਮ ਪਿੰਡ ਤੋਂ ਉਰੇ। ਪਿੰਡ ਬਛੋਆਨਾ [ਸਾਖੀ: ਪੋਥੀ]। [2]ਖੇਤੀਆਂ ਦੇ। [3]ਸ਼ਾਂਤੀ ਨਾਲ। [4]ਕ੍ਰੋਧ ਕਰਕੇ ਮਾਰੇ। [5]ਨਾਮ ਪਿੰਡ ਦਾ। [6]ਗੁਰੂ ਜੀ ਦਾ (ਅਸਾਂ ਨਿਰਾਦਰ ਰੂਪੀ) ਬੁਰਾ ਅਪਰਾਧ ਕਮਾਇਆ ਹੈ।

ਨਿਵਾਵਹੁ'॥੨੧॥ਇਮ ਕਹਿ ਘ੍ਰਿਤ ਬਾਸਨ ਇਕ ਲੀਨਿ।ਇਕ ਭੂਰਾ ਸੰਗ ਚਲਿਬੋ ਕੀਨ[1]। ਗੁਰਨੇ ਮਿਲੇ ਗੁਰੂ ਕਹੁ ਸਾਰੇ।ਬਿਨਤੀ ਯੁਤਿ ਬਚ ਦੀਨ ਉਚਾਰੇ॥੨੨॥'ਛਿਮਹੁ ਕ੍ਰਿਪਾ ਕਰਿ ਹਮ ਅਪਰਾਧੂ। ਬਖਸ਼ਹੁ ਮਹਾਂ ਪੁਰਖ ਤੁਮ ਸਾਧੂ। ਅਬਿ ਲੌ ਸ੍ਰਾਪ ਜੋ ਨ ਕੁਛ ਕਹਸੌ। ਸ਼ੁਭ ਸੁਭਾਉ ਗਵਰ ਕੋ ਲਹਸੌ॥ ੨੩ ॥ ਨਾਂਹਿ ਤ ਹਮ ਕਸ ਜੰਤੁ ਬਿਚਾਰੇ। ਸ਼ੀਘ੍ਰ ਹੋਤਿ ਜੌ ਮੁਖੋਂ ਉਚਾਰੇ। ਬੱਜ੍ਰ ਸਮਾਨ ਸ੍ਰਾਪ ਨਹਿੰ ਫਿਰੈ। ਤੁਮ ਰਿਸ ਤੇ ਕੋ ਰੱਛਨਾ ਕਰੈ' ੨੪ ॥ ਇੱਤਨਾ ਦਿਕ ਬਹੁ ਬਿਨੈ ਬਖਾਨੈਂ। ਲਖਿ ਗਵਾਰ ਤਿਨ,ਗੁਰ ਨਹੀਂ ਮਾਨੈ। ਰਾਖਸੌ ਤੀਨ ਦਿਵਸ ਗੁਰ ਡੇਰਾ।ਗੁਰਨੇ ਗ੍ਰਾਮ ਬਿਖੈ, ਚਲਿ ਫੇਰਾ[2] ॥੨੫॥ਰਹੋ ਮਨਾਇ ਨੰਮਿਤਾ ਕੋ ਲੇ।ਤਿਨ ਦਿਸ਼ਿ ਦੇਖਿ ਗੁਰੂ ਨਹੀਂ ਬੋਲੇ। ਚਲਿ 'ਮਕਰੋੜ' ਗ੍ਰਾਮ ਮਹਿੰ ਆਏ। ਤਹਿੰ ਭੀ ਸੰਗ ਗਮਨਤੇ ਭਏ[3] ॥ ੨੬ ॥ 'ਸ਼੍ਰੀ ਗੁਰ ਜਬਿ ਡੇਰਾ ਕਰਿ ਦੀਨਿ।ਹਾਥ ਜੋਰਿ ਬਹੁ ਹ੍ਵੈ ਕਰਿ ਦੀਨ। ਬਿਨਤੀ ਅਨਿਕ ਪ੍ਰਕਾਰ ਉਚਰੀ।ਸਿੱਖਨਿ ਦੇਖਿ ਸੁਪਾਰਸ਼ ਕਰੀ ॥੨੭॥ 'ਬਹੁ ਦਿਨ ਕੋ ਇਹ ਬਿਨੈ ਬਖਾਨੈਂ। ਬਿਰਦ ਆਪ ਕੋ ਕ੍ਰਿਪਾ ਨਿਧਾਨੈ।ਹੈਂ ਗਵਾਰ ਨਹੀਂ ਜਾਨਿ ਸਕੇ ਹੈਂ।ਅਬਿ ਪਛੁਤਾਏ ਸ਼ਰਨ ਤਕੇ ਹੈਂ॥੨੮॥ਸਿਰ ਗਵਾਰ ਕੇ ਲਗਹਿ ਤ ਜਾਨੈ[4]। ਤਊ ਆਪ ਹੋ ਛਿਮਾ ਮਹਾਨੇ। ਤੁਾਸ ਆਪ ਕੋ ਧਾਰਿ ਘਨੇਰਾ। ਪਸ਼ਚਾਤਾਪ ਕਰਤਿ ਬਹੁਤੇਰਾ ॥ ੨੯ ॥ ਕ੍ਰਿਪਾ ਦ੍ਰਿਸ਼ਟਿ ਕੋ ਕਰਹੁ ਬਿਲੋਕਨਿ। ਸੰਸੋ ਹਤਿ ਸ਼ਰਧਾ ਹੁਇ ਲੋਕਨਿ। ਸਿੱਖੀ ਧਰਹਿੰ ਹੋਹਿੰ ਅਨੁਸਾਰੀ। ਭਾਉ ਭਗਤਿ ਨਿਤ ਗਹੈਂ ਤੁਮਾਰੀ' ॥ ੩੦ ॥ ਇਮ ਸਿੱਖਨਿ ਕੋ ਰੁਖ ਲਖਿ ਕਰਿਕੈ।ਮਹਾਂਰਾਜ ਗੁਰ ਕਰੁਨਾ ਧਰਿ ਕੈ। ਭੂਰਾ, ਭੂਰ ਘਟਾ ਘ੍ਰਿਤ[5] ਲੀਨਿ। ਬਖਸ਼ਨਿ ਕਰੇ ਦੇਖਿ ਕੈ ਦੀਨ॥ ੩੧ ॥ 'ਕੁਲ ਬਰਖੇਸ਼ੀਆਨ[6] ਕੀ ਜੋਤੀ। ਕਰਨੀ ਹੁਤੀ ਉਖਾਰਨਿ ਤੋਤੀ। ਅਬਿ ਤੁਮ ਆਨਿ ਮਿਲੇ ਘਿਘਿਆਏ। ਬਧਹਿ ਨ ਬੰਸ ਨ ਹੁਇ ਸਮੁਦਾਏ[7] ॥ ੩੨ ॥

[1]ਇਕ ਭੂਰਾ (ਲੈਕੇ) ਨਾਲ ਚਲੇ। [2]ਫੇਰ ਚੱਲਣ ਨੂੰ (ਤਿਆਰ) ਹੋਏ। [3]ਨਾਲ ਹੀ (ਓਹ) ਗਏ। [4]ਗਵਾਰ ਦੇ ਜਦ ਸਿਰ ਤੇ (ਸੱਟ) ਪੈਂਦੀ ਹੈ ਤਦੋਂ ਜਾਣਦਾ ਹੈ। [5]ਭੂਰਾ ਤੇ ਘਿਉ ਦਾ ਭਰਿਆ ਹੋਯਾ ਘੜਾ। [6]ਅਪਨੀਆਂ ਜੜ੍ਹਾਂ ਆਪ ਪੁਟਣ ਵਾਲਿਆਂ ਦੀ ਕੁਲ। [ਫਾ:, 'ਬਰ ਖੇਸ਼ ਨਾ ਬਖਸ਼ੁਦਨ' ਫਾਰਸੀ ਮੁਹਾਵਰੇ ਵਿਚ ਇਸ ਦਾ ਅਰਥ ਹੈ ਐਸਾ ਕੰਮ ਕਰਨਾ ਜਿਸਦਾ ਫਲ ਅਪਣੀ ਤਬਾਹੀ ਹੋਵੇ। ਇਸ ਵਾਕ ਦਾ ਸੰਖੇਪ ਰੂਪ ਪੰਜਾਬੀ ਵਿਚ ਰਹਿ ਗਿਆ ਬਰਖੇਸ਼ੀਆਨ।] (ਅ) ਗਨਾਨੀ ਇਕ ਕੁਲ ਦਾ ਨਾਮ ਬੀ ਦੱਸਦੇ ਹਨ। [7]ਬਹੁਤੀ ਹੋਕੇ (ਤੁਹਾਡੀ) ਵੰਸ ਨਹੀਂ ਵਧੇਗੀ।

ਅਲਪ ਰਹੈ ਗੋ ਬੰਸ ਤੁਮਾਰੋ। ਰਾਰ ਕਰਤਿ ਹੁਇ ਸੂਰ ਕਰਾਰੋ[1]। ਜੈਸੇ ਅਗਨਿ ਜੋਰ ਬਿਤ ਗਏ[2]। ਰਹਿ ਥੋਰੀ ਪਾਛੇ, ਸੁ ਧੁਕਏ[3] ॥੩੩॥ਤੈਸੇ ਕੁਲ ਤੁਮਰੀ ਜਗ ਰਹੈ।ਨਹੀਂ ਪਰਾਜੈ[4] ਰਿਪੁ ਤੇ ਲਹੈ।ਕੁਲ ਗੁਲ ਗੁੱਲੀਆਨ[5]* ਕੀ ਜੋਇ। ਜੋ ਕਰਿ ਪੰਚ ਬੀਰ ਨਰ ਹੋਇ ॥੩੪॥ ਸੈਗ ਸਿੱਧੁਆਨਿ ਅਰਥੇ ਚਹੈ । ਭੈ ਕਰਿ ਭਾਜਨਿ ਕਬਹਿ ਨ ਚਹੈਂ[6] । ਇਸ ਪ੍ਰਕਾਰ ਬਖਸ਼ੇ ਨਰ ਸੋਇ†। ਮਾਨਨਿ ਲਗ ਆਨਿ ਸਭਿ ਕੋਇ॥ ੩੫ ॥ਦੇਹਿੰ ਉਪਾਇਨ ਬਿਨੈ ਸੁਨਾਵਹਿ। ਕੇਤਿਕ ਮਨ ਬਾਂਛਤਿ ਫਲ ਪਾਵਹਿੰ। ਧਨ ਅਰੁ ਧਾਨੁ ਆਇ ਅਧਿਕਾਇ।ਹਿਤ ਉਪਕਾਰ ਗੁਰੂ ਸੋ ਲਾਇੰ ॥ ੩੬ ॥ ਚਲਹਿ ਦੇਗ ਭੋਜਨ ਹੁਇ ਘਨੋ । ਨਿਸ ਦਿਨ ਮਹਿੰ ਇਕ ਰਸ ਨ੍ਰਿਪ ਮਨੋ[7]। ਛੁਧਿਤ ਨਗਨ ਕੋਊ ਚਲਿ ਆਇ। ਭੋਜਨ ਬਸਤ੍ਰ ਦੇਤਿ ਸਮੁਦਾਇ॥ ੩੭ ॥ ਸ਼੍ਰੀ ਗੁਰਦੇਵ ਤਬੈ ਚਲਿ ਆਏ। ਗ੍ਰਾਮ ਨਾਮ 'ਧਮਧਾਨ‡' ਬਤਾਏ। ਤਹਾਂ ਜਾਇ ਡੇਰਾ ਨਿਜ ਘਾਲੇ । ਸਜੈਦਨ ਅਰੁ ਡੋਰਾ ਨਰ ਨਾਲੇ ॥ ੩੮ ।ਸਗਰੇ ਤਹਿੰ ਉਤਰੇ ਜਬਿ ਆਈ। ਗ੍ਰਾਮ ਬਿਖੈ ਸਭਿਹਿਨਿ ਸੁਧਿ ਪਾਈ। ਸੁਨਨੋਂ ਹੁਤੋ ਜਸੁ ਪ੍ਰਥਮ ਬਿਸਾਲਾ । ਲੈ ਕਰਿ ਜਾਟ[8] ਦੁਗਧ ਤਿਸ ਕਾਲਾ ॥੩੯॥ ਬਾਸਨ ਭਰਿ ਕਰਿ ਲੈ ਤਬਿ ਆਯੋ।ਗੁਰ ਆਗੈ ਧਰਿ ਸੀਸ ਨਿਵਾਯੋ।ਸਮੁਖ ਬੈਠਿ ਦਰਸ਼ਨ ਕੋ ਦੇਖਾ। ਬੀਚ ਸਭਾ ਕੇ ਗੁਰੁ ਜਗਤੇਸ਼ਾ ॥ ੪੦ ॥ ਕਹਯੋ ਦੇਖਿ ਕਰਿ ਦੁਗਧ ਜੁ ਆਨਾ।'ਇਹੁ ਜਾਨੋਂ ਹੈ ਸ਼ੂਲ ਸਮਾਨਾ ।ਨਹੀਂ ਪਾਨ ਕੋ ਉਚਿਤ ਹਮਾਰੇ। ਲੈ ਗਮਨੋ ਨਿਜ ਸਦਨ ਮਝਾਰੇ'॥੪੧॥ਸੁਨਿ ਰਾਹਕ ਬੋਲਯੋ ਕਰ ਜੋਰਿ। 'ਇਹ ਤੌ ਦੁਗਧ, ਕਛੂ ਨਹਿ ਔਰ। ਕਯੋਂ ਤਰਕਹੁ ਇਸ ਕੀਜਹਿ ਪਾਨਾ। ਮੈਂ ਆਨਯੋਂ ਕਰਿ ਪ੍ਰੇਮ ਮਹਾਨਾ' ॥ ੪੨ ॥ ਸ਼੍ਰੀ ਗੁਰ ਕਹਯੋ ਦੁਗਧ ਕਿਸ ਕੇਰਾ ? ਦੁਹਿ ਆਨਯੋਂ ਬਾਸਨ ਮਹਿੰ ਹੇਰਾ[9]।

---

[1]ਕਰੜੇ ਸੂਰਮੇ। [2]ਜਿਵੇਂ ਅਗਨੀ ਦਾ ਜ਼ੋਰ ਬੀਤ ਜਾਵੇ ਤਾਂ। [3]ਸੋ ਧੁਖਦੀ ਹੈ। [4]ਹਾਰ। [5]ਨਾਮ ਕੁਲ ਦਾ। [6]ਰਾਜਿਆਂ ਵਤ (ਲੰਗਰ ਚੱਲੇ)। [7](ਇਕ) ਜੱਟ। [8]ਦੇਖਕੇ।

*ਪਾ:—ਗਲੀਆਨ । †ਪਿੱਛੇ ਆਪ ਹੀ ਕਹਿ ਆਏ ਹਨ 'ਤਨਕ ਕ੍ਰੋਧ ਤੇ ਸ੍ਰਾਪ ਨ ਦੀਨੋ' ਕਿ ਗੁਰੂ ਜੀ ਜ਼ਰਾ ਜ਼ਿੰਨੇ ਵੀ ਕ੍ਰੋਧ ਵਿੱਚ ਨਾ ਗਏ ਤੇ ਸ੍ਰਾਪ ਨਾ ਦਿੱਤਾ। ਇਸ ਦਾ ਭੇਤ ਪਦ 'ਬਰਖੋਸ਼ੀਆਨ' ਵਿਚ ਆਇਆ ਹੈ, ਜਿਸ ਵਿਚ ਪਤਾ ਲਗਦਾ ਹੈ ਕਿ ਉਨ੍ਹਾਂ ਦਾ ਅਪਣਾ ਕਰਮ ਹੀ ਉਨ੍ਹਾਂ ਦਾ ਨਾਸ਼ਕ ਸੀ, ਉਨ੍ਹਾਂ ਦੇ ਇਸ ਆਪ ਸਹੇੜੇ ਵਿਨਾਸ਼ ਨੂੰ ਸਤਿਗੁਰਾਂ ਨੇ ਕੁਝ ਬਖਸ਼ ਦਿੱਤਾ ਹੈ। ‡ਪਾ:—ਧਮਤਾਨ ।

ਰਾਹਕ ਕਹੈ 'ਮਹਿਖ ਘਰ ਮੋਹਿ। ਜਿਸ ਕੋ ਬਤਸ[1] ਮਰਹੈ, ਨਹਿ ਹੋਹਿ॥ ੪੩॥ਬੈਠਨਿ ਦੇਤਿ ਨਹੀਂ ਸੋ ਤਰੈ। ਮੂੜੀ ਦੀਨਿ ਗੋਡਬੋ ਕਰੈ[2]।ਤਬਿ ਤਿਸ ਨੈ ਤਰ ਦੁਗਧ ਉਤਾਰਾ ।ਦੁਹਿ ਆਨਹੈ ਮੈਂ ਤਬਿ ਹੀ ਸਾਰਾ ॥ ੪੪ ॥ ਕਹੋਂ ਆਪ ਕੋ ਢਿਗ ਸਭਿ ਸਾਚੀ'।ਤਬਿ ਸਤਿਗੁਰੁ ਇਮ ਗਿਰਾ ਉਚਾਚੀ।'ਬਾਂਗਰ ਕੈ ਨਰ ਅਧਿਕ ਕਠੋਰ। ਕੋਜੇ ਗੋਡੈਂ ਦੇ ਕਰਿ ਜੋਰ[3]* ॥੪੫॥ ਬਾਰ ਬਾਰ ਸਮੁਝਾਇ ਜੁ ਤਰਜਹਿਂ। ਸਿੱਖਯਾ ਦੇਇ ਬਿਕਾਰਨਿ ਬਰਜਹਿਂ। ਤੌ ਸਿਖ ਹੋਇ ਕਿਧੌਂ ਹੁਇ ਨਾਂਹੀ। ਅਸ ਬਿਧਿ ਬਾਂਗਰ ਦੇਸ਼ ਕਿ ਮਾਂਹੀ' ॥ ੪੬ ॥ ਦੁਗਧ ਹਟਾਇ ਦੀਨਿ ਕਹਿ ਐਸੇ। ਡੇਰਾ ਟਿਕਹੈ ਗੁਰੂ ਕਹੁ ਤੈਸੇ। ਦੇਸ਼ ਬਿਸਾਲ ਨਿਤਾਪ੍ਰਤਿ ਹੋਇ। ਆਇ ਜਾਇ ਅਚਵਹਿਂ ਸਭਿ ਕੋਇ ॥ ੪੭ ॥ ਦੂਰ ਦੂਰ ਤੇ ਸੰਗਤਿ ਆਵਹਿ। ਅਨਿਕ ਅਕੋਰਨਿ ਕਹੁ ਅਰਪਾਵਹਿ। ਬਿੰਦ ਸਿੱਖ ਸੇਵਾ ਕਹੁ ਕਰਿਹੀਂ।ਅਪਨੀ ਸ਼ੋਧ ਲੇਨਿ ਹਿਤ ਧਰਿਹੀਂ॥੪੮॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਧਮਧਾਨ ਆਗਵਨ ਗੁਰੂ' ਪ੍ਰਸੰਗ ਬਰਨਨੰ ਨਾਮ ਏਕਚਤਵਾਰਿੰਸਤੀ ਅੰਸੂ ॥ ੪੧ ॥

੪੨. [ਮੋਹੰ ਦੀ ਘਾਲ]।

ਦੋਹਰਾ ॥ ਰਹੋ ਗ੍ਰਾਮ ਧਮਧਾਨ ਢਿਗ ਨਿਤ ਅਖੇਰ ਬ੍ਰਿਤਿ ਜਾਇ। ਕਰਤਿ ਨਿਹਾਲ ਅਨੇਕ ਕੋ ਆਵਹਿਂ ਨਰ ਸਮੁਦਾਇ॥੧॥ ਰਾਯੀ॥ ਮਾਤ ਨਾਨਕੀ ਸਾਥ ਰਹਤਿ ਹੈ। ਸ਼੍ਰੀ ਗੁਜਰੀ ਨਿਜ ਨੁਖਾ ਸਹਿਤ ਹੈ। ਬਹੁਤ ਦਿਵਸ ਡੇਰਾ ਤਹਿਂ ਰਹਯੋ। ਮੰਗਲ ਨਿਤ ਅਨੰਦ ਗੁਰ ਲਹਯੋ ॥ ੨ ॥ ਨੰਦਲਾਲ ਸੋਹਨੇ ਕੋ ਨੰਦ। ਗੁਰ ਗ੍ਰਿਹ ਸੇਵਾ ਲਗਯੋ ਬਿਲੰਦ।ਮੋਹਾਂ† ਨਾਮ ਤਿਸੀ ਕੋ ਅਹੈ। ਸੇਵਾ ਅਧਿਕ ਸੇਵਤੋ ਰਹੈ॥੩॥ਤਹਿਂ ਜਲ ਹੁਤੋ ਦੂਰ ਤੇ ਲਯਾਵਨਿ। ਸਿਰ ਧਰਿ ਢੋਵਤਿ ਚਹਿ ਮਨ ਪਾਵਨ[4]। ਭਗਤਿ ਭਾਉ ਮੈਂ ਰੰਗਯੋ

[1]ਬੱਚਾ। [2]ਪਿਸ਼ਾਬ ਵਾਲੀ ਥਾਂ ਵਿਚ ਮਹਿੰ ਦੀ ਪੂਛ ਮੋੜਕੇ ਯਾ ਸੁਬੜ ਬਣਾਕੇ ਦੇਣੀ [ਪੰ:, ਗੁਡਣਾ=ਖੁਭਾਉਣਾ]। [3]ਜ਼ੋਰ ਨਾਲ ਬੁੱਜੇ ਧਸਾਂਦੇ ਹਨ। (ਅ) ਖੋਟਾ ਜ਼ੋਰ ਦੇ ਕੇ ਦੁਖ ਦਿੰਦੇ ਹਨ। [4]ਪਵਿੱਤ੍ਰ ਮਨ ਵਾਲਾ ।

*ਇਹ ਬੇਤਰਸੀ ਦਾ ਭੈੜਾ ਤ੍ਰੀਕਾ ਹੈ ਜਿਸ ਨਾਲ ਕੱਟੇ ਕੱਟੀ ਵਿਹੂਣੀ ਮਹਿੰ ਦਾ ਦੁੱਧ ਜ਼ੋਰੀ ਚੋ ਲੈਂਦੇ ਹਨ। ਏਹ ਲੋਕ ਅਕਸਰ ਮਹੀਆਂ ਦੇ ਚੋਰ ਹੁੰਦੇ ਸਨ, ਕੱਟੇ ਕੱਟੀਆਂ ਮਾਲਕਾਂ ਦੇ ਘਰ ਰਹਿ ਜਾਣੇ, ਇਹਨਾਂ ਮਹੀਆਂ ਚੁਰਾ ਲਿਆਉਣੀਆਂ ਫੇਰ ਇਸ ਤਰ੍ਹਾਂ ਦੇ ਜ਼ੁਲਮ ਨਾਲ ਮਹੀਆਂ ਚੋ ਲੈਣੀਆਂ, ਐਸੇ ਦੁੱਧ ਨੂੰ ਗੁਰੂ ਜੀ ਨੇ ਅੰਗੀਕਾਰ ਨਹੀਂ ਕੀਤਾ।

†ਜਾਪਦਾ ਹੈ ਕਵੀ ਜੀ ਨੇ ਓਥੇ ਆਪ ਫਿਰਕੇ ਲੋਕਾਂ ਤੋਂ ਪ੍ਰਸੰਗ ਸੁਣਕੇ ਤੇ ਸੋਧਕੇ ਲਿਖੇ ਹਨ। ਸਾਖੀ ਪੋਥੀ ਵਿਚ ਨਾਮ ਫੇਰੂ ਹੈ, ਜਿਸਨੂੰ ਸੋਧਿਆ ਹੈ।

ਮਨ ਕੋ।ਨਹਿੰ ਸੁਖ ਠਾਨਤਿ ਹੈ ਕਬਿ ਤਨ ਕੋ ॥ ੪ ॥ ਪ੍ਰੇਮ ਬਿਖੈ ਸੇਵਤਿ ਸਤਿਗੁਰ ਕੋ। ਲਾਗੀ ਲਗਨ ਇਸੀ ਬਿਧਿ ਉਰ ਕੋ। ਕਿਸ ਕੇ ਸਾਥ ਨ ਬੋਲੈ ਕਬਿਹੂੰ।ਜਿਤੋ ਖਰਚ ਜਲ ਆਨਹਿੰ ਸਬਿਹੂੰ।।੫।।ਵਾਹਿਗੁਰੂ ਸਿਮਰਨ ਉਰ ਕਰਤਾ। ਭਾਗ ਜਗੇ ਸ਼ਰਧਾ ਗੁਰ ਧਰਤਾ। ਖਾਨ ਪਾਨ ਕਿਛੁ ਸਹਿਜੇ ਮਿਲੇ। ਖਾਇ ਅਲਪ ਸੇਵੈ ਗੁਰ ਭਲੇ ॥੬॥ ਭੋਜਨ ਕੇਰ ਸ੍ਵਾਦ ਨਹਿੰ ਧਰੈ। ਮਿਲੈ ਜਥਾ ਸੋ ਖੈਬੋ ਕਰੈ। ਗਾਗਰ ਕੋ ਸਿਰ ਪਰ ਧਰਿ ਲਯਾਵੈ। ਦੇ ਕਰਿ ਤਿਸ ਕੋ, ਔਰ ਲਿਜਾਵੈ*॥੭॥ਜਲ ਕੀ ਤੋਟ ਨ ਹੋਨੇ ਪਾਵੈ*।ਨਿਸ ਮਹਿ ਤਮ ਹੁਇ ਤੌ ਭਰਿ ਲਯਾਵੈ। ਇਕ ਸੇਵਾ ਮਹਿੰ ਭਾ ਅਭਿਲਾਖੀ। ਅਪਰ ਨਹੀਂ ਕਿਸ ਬਿਧਿ ਕੋ ਕਾਂਖੀ ॥ ੮ ॥ ਗਾਗਰ ਤੇ ਛਿਲ ਗਾ ਸਿਰ ਮਾਸ। ਦਿਨ ਪ੍ਰਤਿ ਵਧਤਿ ਭਯੋ ਚਹੁੰਪਾਸ। ਧਰਹਿ ਭਾਵ, ਸਿਰ ਘਾਵ ਬਿਸਾਲਾ। ਮਖਕਾ ਕਾਟਤਿ ਹੈਂ ਸਭਿ ਕਾਲਾ ॥ ੯ ॥ ਨਹੀਂ ਘਾਵ ਕੀ ਪੀਰ ਬਿਚਾਰੈ। ਤਿਸੀ ਰੀਤਿ ਗਾਗਰ ਸਿਰ ਧਾਰੈ। ਜਲ ਕੀ ਤੋਟ ਹੋਨਿ ਨਹਿੰ ਦੇਈ। ਸਭਿ ਡੇਰੇ ਇਸ਼ਨਾਨ ਕਰੇਈ ॥ ੧੦ ॥ ਬਹੁਤ ਨਰਨਿ ਕੋ ਲੰਗਰ ਹੋਵੈ। ਤਿਸ ਹਿਤ ਬਹੁਤ ਆਨਿ ਜਲ ਢੋਵੈ। ਸਰਬ ਪ੍ਰਕਾਰ ਚਾਹੀਯਹਿ ਪਾਨੀ। ਬਿਨ ਆਲਸ ਜਲ ਸੇਵਾ ਠਾਨੀ।।੧੧।।ਕਿਤਿਕ ਦਿਵਸ ਬੀਤੇ ਇਸਭਾਂਤਿ। ਪਰੇ ਕਿਰਮ ਤਹਿੰ ਕਟਿ ਕਟਿ ਖਾਤਿ। ਕਿਸ ਕੇ ਸੰਗ ਨ ਕਬਿਹੂੰ ਕਹੈ। ਤੂਸ਼ਨਿ ਕਰੈ ਕਸ਼ਟ ਕੋ ਸਹੈ ॥ ੧੨ ॥ ਜਲ ਢੋਵਤਿ ਸਿਰ ਚਾਂਦੀ ਪਰੀ[1]। ਨਹਿੰ ਸਰੀਰ ਕੀ ਸੁਧਿ ਕਿਮ ਕਰੀ। ਇਕ ਸੇਵਾ ਕੇ ਤਤਪਰ ਹੋਯੋ। ਪੂਰਬ ਕੇ ਸਮ ਹੀ ਜਲ ਢੋਯੋ ॥ ੧੩ ॥ ਕਟਿ ਕਟਿ ਕਿਰਮ ਖਾਤਿ ਹੈਂ ਮਾਸ। ਊਪਰ ਭਾਰ ਧਰਤਿ ਹੈ ਰਾਸ। ਈਨੂੰ[2] ਗਾਗਰ ਤਰੇ ਟਿਕਾਵਤਿ। ਸੁ ਚੁਭਿ ਚੁਭਿ ਕਰਿ ਘਾਵ ਬਧਾਵਤਿ ।।੧੪।। ਬਧਯੋ ਰਹੈ ਏਨੂੰ[2] ਸਿਰ ਨੀਤ। ਕਬਿ ਖੋਲਹਿ ਦ੍ਰਿੜ੍ਹ ਬੰਧਨ ਹੀਤ[3]।ਇਕ ਦਿਨ ਸਿਰ ਤੇ ਜਬਹਿ ਉਤਾਰਯੋ।ਖੋਲ੍ਹਿ ਰਜੂ ਤੇ ਕਰ ਮਹਿੰ ਧਾਰਯੋ ॥ ੧੫ ॥ ਤਿਸ ਕੇ ਸੰਗ ਕਿਰਮ ਕੁਛ ਆਏ। ਦਿਖਤਿ ਗਿਰੇ ਅਵਨੀ ਪਰ ਜਾਏ। ਮੋਹੇ ਕੀਨਸਿ ਰਿਦੈ ਬਿਚਾਰ।–ਗਿਰੇ

---

[1]ਖੋਪਰੀ ਦੇ ਵਿਚਕਾਰ ਲਾਗਾ ਪੈ ਗਿਆ। [ਹਿੰਦੀ:, ਚਾਂਦੀ,=ਖੋਪਰੀ ਦਾ ਮੱਧਜਭਾਗ, ਟਟਰੀ। ਚਾਂਦੀ ਪੈਣਾਂ=ਲਾਗਾ ਲਗ ਜਾਣਾ]। [2]ਇੰਨੂੰ=ਸਿਰ ਤੇ ਭਾਰ ਰੱਖਣ ਤੋਂ ਪਹਿਲਾਂ ਘਾਹ ਆਦਿ ਦੀ ਬਣਾਈ ਗੋਲ ਸ਼ੈ ਜੋ ਧਰੀਦੀ ਹੈ। [3]ਬੰਨ੍ਹਣ ਵਾਸਤੇ।

*ਇਹ ਦੋ ਤੁਕਾਂ ਅਕਸਰ ਲਿਖਤੀ ਨੁਸਖਿਆਂ ਵਿਚ ਨਹੀਂ ਹਨ।

ਇਹਾਂ ਮਰਿ ਹੈਂ ਬਿਨ ਬਾਰ[1] ॥੧੬॥ ਮਾਸ ਕਹਾਂ ਤੇ ਭੱਖਹਿਂ ਏਹੀ। ਮਰਹਿਂ ਤੁਰਤ ਪੈਰ ਜੁ ਧਰਿ ਦੇਹੀ[2]। ਇਨਕੇ ਜੀਵਨਿ ਕੋਰ ਉਪਾਇ। ਮਮ ਸਿਰ ਬਿਨਾ ਨ ਜਾਨੈ ਜਾਇ ॥੧੭॥ ਦਯਾ ਧਾਰਿ ਸੋ ਲਿਯੋ ਉਠਾਇ। ਜਹਿਂ ਤੇ ਗਿਰੇ ਦਏ ਤਹਿਂ ਪਾਇ।ਇਸ ਥਲ ਪਾਲਨਿ ਹੁਇ ਇਨ ਕੇਰਾ। ਭੱਖਨਿ ਕਰਹਿਂ ਮਾਸ ਸਿਰ ਮੇਰਾ–॥ ੧੮ ॥ ਮਾਤ ਨਾਨਕੀ ਨੇ ਤਿਸ ਦੇਖਾ। ਰਿਦੇ ਉਪਾਈ ਦਯਾ ਵਿਸ਼ੇਖਾ। ਕਹਨਿ ਲਗੀ 'ਸੁਨਿ ਮੇਰੇ ਭਾਈ! ਅਧਿਕ ਪ੍ਰੇਮ ਤੈਂ ਸੇਵ ਕਮਾਈ ॥੧੯॥ ਸ਼੍ਰੀ ਗੁਰ ਕੇ ਗ੍ਰਿਹ ਘਾਲੀ ਘਾਲ। ਹੁਇ ਕੈ* ਕਸ਼ਟ ਬਿਹੀਨ ਨਿਹਾਲ[3]। ਸਿਰ ਪਰ ਕੀਰੇ ਪਰੇ ਨ ਜਾਨੇ। ਤਿਸੀ ਰੀਤਿ ਗੁਰ ਸੇਵਾ ਠਾਨੇ[4] ॥ ੨੦ ॥ ਮੋਹੋ ਸੁਨਿ ਕਰਿ ਕੀਨਸਿ ਬਿਨਤੀ। 'ਨਿਜ ਸਰੀਰ ਕੀ ਮੋਹਿ ਨ ਗਿਨਤੀ। ਮੇਰੀ ਸੇਵਾ ਜੋ ਪਰਵਾਨ। ਇਨ ਕਿਰਮਨਿ ਕੋ ਹੁਇ ਕੱਲਯਾਨ ॥ ੨੧ ॥ ਇਨ ਕੋ ਸੰਕਟ ਹੋਇ ਨ ਜੈਸੇ। ਕਰਨਿ ਉਪਾਇ ਮਾਤ ਜੀ ! ਤੈਸ'। [5]"ਸਤਿਗੁਰ ਹੋਇਂ ਦਯਾਲ ਸੁਨਿ ਭਾਈ!ਦੇਹਿਂ ਸਕਲ ਬਿਧਿ ਕੀ ਵਡਿਆਈ'॥੨੨॥ ਇਮ ਸੁਨਿ ਲਗਜੋ ਸੇਵ ਕੋ ਜਾਇ। ਜਲ ਕੀ ਗਾਗਰ ਭਰਿ ਭਰਿ ਲਯਾਇ। ਜਬਿ ਸ਼੍ਰੀ ਤੇਗ ਬਹਾਦਰ ਚੰਦ। ਬੈਠੇ ਮਾਤ ਨਿਕਟਿ ਸੁਖਕੰਦ ॥੨੩॥ ਇਤਨੇ ਮਹਿਂ ਮੋਹਾਂ ਤਹਿਂ ਆਯਹੁ। ਜਲ ਗਾਗਰ ਕੋ ਸੀਸ ਉਠਾਯਹੁ। ਦੇਖਿ ਨਾਨਕੀ ਮਾਤ ਬਖਾਨਾ। 'ਹੋ ਸੁਤ!ਇਸ ਕੀ ਸੇਵ ਮਹਾਨਾ॥੨੪॥ਹੇਰਿ ਕਾਲ ਮੈਂ[5]ਅਚਰਜ ਹੋਈ। ਕਰਜੋ ਘਾਵ ਦੀਨੂ ਸਿਰ ਜੋਈ। ਮੁਝ ਦੇਖਤਿ ਸੋ ਜਬਹਿ ਉਤਾਰਾ। ਪਰੇ ਕਿਰਮ ਸਿਰ ਘਾਵ ਮਝਾਰਾ ॥ ੨੫ ॥ ਕੁਛਕ ਤਬਹਿ ਅਵਨੀ ਪਰ ਗਿਰੇ। ਇਨ ਉਚਾਇ ਸੋ ਸਿਰ ਪਰ ਧਰੇ। ਅਬਿ ਇਸ ਨੇ ਬਹੁ ਘਾਲੀ ਘਾਲ। ਰਹਜੋ ਆਪ ਕੇ ਸੰਗ ਬਿਸਾਲ ॥੨੬॥ ਕਬਹੂੰ ਕਿਸ ਕੋ ਨਹੀਂ ਜਨਾਈ। ਤੁਸ਼ਨਿ ਧਾਰੇ ਸੇਵ ਕਮਾਈ। ਖਾਨ ਪਾਨ ਕੋ ਸ੍ਵਾਦ ਨ ਲੀਨਾ। ਨਿਸ ਦਿਨ ਪ੍ਰੇਮ ਸੇਵ ਕੋ ਭੀਨਾ ॥੨੭॥ ਅਬਿ ਕ੍ਰਿਪਾਲ ਹੈ ਕਰਹੁ ਨਿਹਾਲ। ਜੋ ਬਾਂਛਤਿ ਸੋ ਦੇਹੁ ਬਿਸਾਲ'।ਮਾਤ ਨਾਨਕੀ ਤੇ ਸੁਨਿ ਬੈਨ। ਕਰੁਨਾ ਭਰੇ ਰਸੀਲੇ ਨੈਨ ॥੨੮॥ ਅਵਿਲੋਕਤਿ ਸੋ ਲੀਨਿ ਬੁਲਾਇ। ਜਾਨੀ ਸੇਵ ਮਹਾਂ ਸਫਲਾਇ। [6]ਪੂਰਬ ਜੁਗ ਮਹਿਂ ਜਨੋਂ ਤਪ ਘਾਲਹਿਂ। ਅਨਿਕ ਭਾਂਤਿ ਸਹਿਂ ਕਸ਼ਟ

[1]ਛੇਤੀ। [2]ਜੋ ਕੋਈ ਪੈਰ ਰਖ ਦੇਵੇਗਾ। [3]ਕਸ਼ਟ ਦੀ ਪਰਵਾਹ ਨਾ ਕਰਕੇ ਤੇ ਖੁਸ਼ ਹੋ ਹੋ ਕੇ ਘਾਲ ਘਾਲੀ ਹੈ। [4]ਮਾਤਾ ਜੀ ਬੋਲੇ। [5]ਮੈਂ ਕੱਲ ਵੇਖਕੇ। [6]ਕਵਿ ਉਕਤੀ ਟੁਰੀ ਹੈ। *ਪਾ:–ਹੈ।

ਬਿਸਾਲਹਿ ॥ ੨੯ ॥ ਹਿਮ ਰੁਤ ਮਹਿ ਬਡ ਜਲ ਤਹਿ ਪੈਠਹਿਂ[1]। ਗ੍ਰੀਖਮ ਪੰਚਾਗਨਿ ਬਿਚ ਬੈਠਹਿ। ਫਲ ਕੋ ਖਾਇ ਸਥੰਡਲ[2] ਜਾਈ। ਪਦ ਊਰਧ ਕਰਿ ਨਿਜ ਲਟਕਾਈ[3] ॥ ੩੦ ॥ ਪੱਤ੍ਰ ਅਹਾਰੀ ਬ੍ਰਤ ਕੋ ਸਾਧਹਿਂ। ਬਨ ਮਹਿਂ ਬਸਹਿਂ ਇਕੰਤ ਅਰਾਧਹਿਂ। ਪਦਮਾਸਨ ਕਰਿ ਜੋਗ ਕਰੰਤੋ। ਕੋਤਿਕ ਗਿਨੀਅਹਿ ਤਪ ਜੁ ਤਪੰਤੋ ॥ ੩੧ ॥ ਤਪੀਅਨਿ ਕੋ ਤਪ ਦੇਖਿ ਬਿਸਾਲਾ। ਬ੍ਰਹਮਾਦਿਕ ਸੁਰ ਹੋਹਿਂ ਕ੍ਰਿਪਾਲਾ। ਆਨਿ ਦੇਤਿ ਮਨ ਬਾਂਛਤਿ ਤਾਂਹੀ। ਅਪਰ ਸਰਬ ਸੁਖ, ਕੈਵਲ ਨਾਂਹੀ[4] ॥ ੩੨ ॥ ਸੋ ਤਪ ਦੁਸ਼ਤਰ ਹੈ ਕਲਿ ਕਾਲ।ਹੋਤਿ ਨਹੀਂ,ਹਠ ਕਰੇ ਬਿਸਾਲ[5]। ਕਸਟ ਸਹਨਿ ਕੀ ਸ਼ਕਤਿ ਨ ਰਹੀ। ਮ੍ਰਿਤਕ ਹੋਇ ਜੇ ਖਾਵਹਿ ਨਹੀਂ[6] ॥ ੩੩॥ ਕਿਮ ਕਾਨਨ ਮ੍ਰਹਿਂ ਹੋਵਹਿ ਬਾਸਾ। ਬਿਨ ਕਾਨਨ ਕਸੋਂ ਹੈ ਤਪ ਰਾਸਾ। ਯਾਂਤੇ ਸਤਿਗੁਰ ਰੀਤਿ ਚਲਾਈ। ਸਤਿ ਸੰਗਤਿ ਸੇਵਨਿ ਅਧਿਕਾਈ ॥ ੩੪ ॥ ਦਿਢ ਹੈ ਕਰਿ ਜੋ ਘਾਲਹਿ ਘਾਲ।ਸੁਖ ਦੈ ਲੋਕ ਲਹੈ ਸੁ ਨਿਹਾਲ।ਜਗਤ ਪਦਾਰਥ ਕੀ ਕਯਾ ਬਾਤ। ਮੁਕਤਿ ਹੋਇ, ਬੰਧਨ ਮਿਟ ਜਾਤਿ ॥ ੩੫ ॥ ਐਸੀ ਵਸਤੁ ਨਹੀਂ ਜਗ ਕੋਈ। ਗੁਰ ਸੰਗਤਿ ਤੇ ਲਹਤਿ ਨ ਜੋਈ। ਤਪ ਕਰਿਬੋ ਤੇ ਸੇਵ ਸੁਖਾਰੀ। ਚਿਰੰਕਾਲ ਲੌ ਤਾਪਹਿ ਭਾਰੀ ॥ ੩੬ ॥ ਸੇਵਨਿ ਅਲਪ ਦਿਨਨ ਕੋ ਜਾਨਿ[7]।ਫਲ ਪ੍ਰਾਪਤਿ ਹੈ ਮਹਦ ਮਹਾਨ।ਤਪਹਿ ਬਰਖ, ਇਕ ਦਿਨ ਕੀ ਸੇਵਾ[8]। ਤਊ ਨ ਸਮ, ਸੁਕਚੋਂ ਕਹਿ ਏਵਾਂ[9] ॥ ੩੭ ॥ ਮੋਹੇ ਕੀ ਸੇਵਾ ਕੋ ਦੇਖਿ। ਗੁਰੂ ਪ੍ਰਸੰਨ ਭਏ ਸੁ ਵਿਸ਼ੇਖ। ਨਿਕਟਿ ਬਿਠਾਇ ਕਹਯੋ ਭਗਵੰਤਾ।ਅਬਿ ਸੰਤਨ ਕੋ ਬਨਹੁ ਮਹੰਤਾ ॥੩੮॥ ਕੁਛਕ ਕਾਮਨਾ ਚਹਿ ਬਢਿਆਈ। ਯਾਂਤੇ ਲੇਹੁ ਮਹੰਤੀ ਪਾਈ। ਸਿਰ ਕੋ ਕਿਰਮ ਬਨਹਿ ਸਿਖ ਤੇਰੇ। ਤੂੰ ਇਨ ਚਾਹਤਿ ਸ਼ੋਧ ਘਨੇਰੇ ॥ ੩੯ ॥ ਸੇਵਾ ਕੋ ਫਲ ਲੇਹੁ ਮਹਾਨ। ਉਪਜਹਿ ਉਰ ਮੈਂ ਦ੍ਰੁਹਮ ਗਿਆਨ'।ਇਮ ਕਹਿ ਦਯਾ ਦ੍ਰਿਸ਼ਟਿ ਕੋ ਦੇਖਾ। ਤਤਛਿਨ ਰਿਦੈ ਪ੍ਰਕਾਸ਼ ਵਿਸ਼ੇਖਾ ॥ ੪੦ ॥ ਭਾ ਪਪੀਲਕਾ[10]

---

[1]ਪ੍ਰਵੇਸ਼ ਕਰਦੇ ਸਨ। [2]ਥੜਾ। [3]ਭਾਵ ਪੁੱਠਾ ਲਟਕ ਕੇ। [4](ਪਰ) ਮੁਕਤੀ ਨਹੀਂ(ਦੇਂਦੇ)।[5]ਭਾਵੇ ਚਾਹੇ ਕੋਈ ਕਿੰਨਾ ਵਡਾ ਹਠ ਕਰੇ। [6]ਜੇ ਕੋਈ ਖਾਵੇ ਨਾ ਤਾਂ ਮਰ ਜਾਂਦਾ ਹੈ। [7](ਸਤਿ ਸੰਗਤ ਦੀ) ਸੇਵਾ ਥੋੜੇ ਦਿਨਾਂ ਦਾ (ਕੰਮ) ਜਾਣੋਂ। [8]ਤਪ ਵਰ੍ਹੇ ਦਾ ਤੇ ਸੇਵਾ ਇਕ ਦਿਨ ਦੀ। [9]ਇਸ ਤਰ੍ਹਾਂ ਕਹਿੰਦਿਆਂ ਭੀ (ਮੈਂ) ਸੰਕੋਚਦਾ ਹਾਂ ਭਾਵ ਸੇਵਾ ਵੱਧ ਹੈ। [10]ਕੀੜੀ।

ਤੇ ਬਡ ਸ਼ੇਰ। ਰਜ ਕਨਕਾ ਤੇ ਬਨਿ ਗਾ ਮੇਰੁ। ਹਾਥ ਜੋਰਿ ਪੁਨਿ ਬੰਦਨ ਕੀਨਸਿ। ਮਹਾਂ ਅਮਿਤ ਗੁਰ ਮਹਿੰਮਾ ਚੀਨਸਿ ॥ ੪੧ ॥ ਦਖਨੀ ਬੈਲ ਹੁਤੋ ਗੁਰ ਡੇਰੇ ।ਸੁੰਦਰ ਤਨ ਪਰਮਾਨ ਬਡੇਰੇ।ਮੋਹੇ ਕੋ ਸੋ ਬਖਸ਼ਿਸ਼ ਕੀਨਿ । ਛੀਰਧ ਏਕ ਦਮਾਮੋ ਦੀਨਿ ॥ ੪੨ ॥ ਇਕ ਝੰਡਾ ਭੁਗਵੋ ਬਨਿਵਾਯੋ। ਮੋਹਾਂ ਭਾ ਮਹੰਤ ਹਰਖਾਯੋ। ਹਤੇ ਕਸ਼ਟ ਲੇ ਦਾਨ ਮਹਾਨਾ। ਸਤਿਗੁਰ ਪਾਰਬ੍ਰਹਮ ਕਰਿ ਜਾਨਾ ॥ ੪੩ ॥ ਬਿਚਰਤਿ ਭਯੋ ਮਹਾਂ ਮਤਿ ਧੀਰ। ਪ੍ਰਥਮ ਕਰਸੋ ਚੇਲਾ ਲਖਮੀਰ[1]। ਗੁਰੂ ਪਾਦਕਾ[2] ਕਰੀ ਪੂਜਾਵਨਿ। ਗੁਰ ਮਹਿੰਮਾ ਬਡ ਕੀਨਿ ਜਨਾਵਨਿ ॥੪੪॥ ਇਸ ਪ੍ਰਕਾਰ ਕਰਿ ਕੈ ਗੁਰ ਸੇਵਾ ਭਾ ਮਹੰਤ ਮੋਹਾਂ, ਸੁਖ ਲੇਵਾ । ਦੋਨਹੁੰ ਲੋਕਨਿ ਕੀ ਬਡਿਆਈ । ਗੁਰ ਸੇਵਾ ਤੇ ਤਤਛਿਨ ਪਾਈ ॥ ੪੫ ॥ ਇਮ ਤਿਸ ਗ੍ਰਾਮ ਬਾਸ ਕੋ ਕਰਤੇ। ਅਨਿਕ ਪ੍ਰਕਾਰਨਿ ਬਿਚਰਨਿ ਚਰਿਤੇ[3]। ਕਰਹਿੰ ਅਖੇਰ, ਆਇਂ ਨਿਸ ਡੇਰੇ। ਸੰਗਤ ਦਰਸਹਿੰ ਪਹੁੰਚਿ ਘਨੇਰੇ ॥ ੪੬ ॥ ਦਰਬ ਬਿਸਾਲ ਸੰਗਤਾਂ ਆਨੈਂ । ਸਤਿਗੁਰ ਦੇਗ ਕਰਾਇਂ ਮਹਾਨੈ । ਤਊ ਦਰਬ ਇਕਠੋ ਬਹੁ ਹੋਇ। ਜਬਿ ਸਤਿਗੁਰ ਅਵਿਲੋਕਤਿ ਸੋਇ ॥ ੪੭ ॥ ਪਰਉਪਕਾਰ ਹੇਤੁ ਸੋ ਦੇਤਿ।ਕੂਪ ਕਹੂੰ ਕਿਤ ਬਾਗ ਲਗੇਤਿ।ਨਹਿੰ ਸਮੀਪ ਰਾਖਹਿੰ ਗੋਸਾਈਂ। ਜਨੋਂ ਆਵਤਿ ਤਨੋਂ ਦੇਤਿ ਚਲਾਈ ॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੋ 'ਮੋਹੇ ਕੋ' ਪ੍ਰਸੰਗ ਬਰਨਨੰ ਨਾਮ ਦੋਇ ਚੱਤਵਾਰਿੰਸਤੀ ਅੰਸੂ ॥ ੪੨ ॥

੪੩. [ਧਮਧਾਣ ਦਾ ਰਾਹਕ। ਤਿਖਾਣ ਸਿੱਖ। ਕੈਂਥਲ]।

ਦੋਹਰਾ ।। ਸ਼੍ਰੀ ਸਤਿਗੁਰ ਧਮਧਾਨ ਮਹਿੰ ਬਾਸਰ ਬਸੇ ਬਿਸਾਲ।ਲੰਮੇ ਦੇਸ਼ਨਿ ਸੰਗਤਾਂ ਦੇਸ਼ ਅਪਰ ਜੇ ਜਾਲ ॥ ੧ ॥ ਚੌਪਈ ॥ ਖੋਜਤਿ ਸੁਨਤਿ ਚਲਤਿ ਗਨ ਆਵੈਂ । ਸ਼੍ਰਮ ਤ ਪਹੁੰਚਿ ਦਰਸ ਕੋ ਪਾਵੈਂ । ਜਨੋਂ ਜਨੋਂ ਆਇਂ ਦੂਰ ਤੇ ਦਾਸ। ਚਿਤ ਮਹਿੰ ਕਰਤੇ ਪ੍ਰੇਮ ਪ੍ਰਕਾਸ਼ ॥ ੨ ॥ ਤਨੋਂ ਤਨੋਂ ਬਡ ਫਲ ਕੋ ਅਧਿਕਾਰੀ । ਹੋਇਂ ਸਿੱਖਨ ਹੈਂਕਾਰ ਨਿਵਾਰੀ । ਮਨੋ ਕਾਮਨਾ ਪ੍ਰਾਪਤਿ ਹੋਇ। ਸੁਜਸੁ ਬਖਾਨਤਿ ਆਵਤਿ ਸੋਇ ॥ ੩ ॥ ਘਨੋ ਦਰਬ ਗੁਰ ਕੇ ਢਿਗ ਹੋਵਾ । ਅਰਪਿ ਸੰਗਤਾਂ ਦਰਸ਼ਨ ਜੋਵਾ।ਕਰਤਿ ਰਹਨੋ ਇਕ ਰਾਹਕ ਸੇਵਾ । ਬੈਠਹਿ ਆਇ ਨਿਕਟਿ ਗੁਰੁ ਦੇਵਾ॥੪॥ ਕੇਤਿਕ ਦਿਨ ਬਿਤਾਇ ਸੋ ਗਏ।ਤਮਾਰੀ ਕਰਤਿ ਕੁਚ ਕੀ ਭਏ। ਤਬਿ ਸੋ ਰਾਹਕ ਪਾਸ ਹਕਾਰਾ। ਹੁਤੋ

[1]ਨਾਮ ਸੀ। [2]ਗੁਰੂ ਜੀ ਦੀਆਂ ਖੜਾਵਾਂ ਦੀ। [3]ਚਰਿੱਤ੍ਰ ਕਰਦੇ ਫਿਰਦੇ ਹਨ।

ਜੁ ਦਰਬ ਦਯੋ ਤਿਸ ਸਾਰਾ* ॥ ५ ॥ ਹੁਕਮ ਕਰਜੋ 'ਬਡ ਕੂਪ ਖਨਾਵਹੁ। ਧਨ ਗਨ ਲਾਇ ਨੀਕ ਬਨਿਵਾਵਹੁ।ਇਸ ਥਲ ਧਰਮਸਾਲ ਚਿਨਵਾਵਹੁ। ਕੋ ਸਿਖ ਸਾਧ ਬਹੁਰ ਬੈਠਾਵਹੁ ॥ ६ ॥ ਬ੍ਰਿੰਦ ਮਹੀਰੁਹ ਸਫਲ[1] ਮੰਗਾਵਹੁ। ਧਨ ਕੋ ਖਰਚਹੁ ਬਾਗ਼ ਲਗਾਵਹੁ। ਸ਼ਰਧਾ ਸਹਿਤ ਕਾਜ ਇਹ ਕਰੋ।ਰਿਦੇ ਆਪਨੇ ਲੋਭ ਨ ਧਰੋ॥੭॥ਅਪਰ ਸਥਲ ਜੋ ਚਹਹਿੰ ਲਗਾਯਹੁ। ਕੁਛ ਨਹਿੰ ਬਨਹਿ ਬਾਦ† ਸਭਿ ਜਾਯਹੁ[2]। ਇਮ ਅਨਗਨ ਧਨ ਤਿਸ ਕੋ ਦੀਨਿ। ਕੂਪ ਬਾਗ਼ ਕੀ ਆਇਸੁ ਕੀਨਿ ॥ ८ ॥ ਮਨੋ ਕਾਮਨਾ ਸੰਗਤਿ ਲੀਨਿ। ਨਿਜ ਨਿਜ ਸਦਨ ਪਯਾਨੋ ਕੀਨਿ। ਕਰਜੋ ਕੂਚ ਪੁਨ ਸਤਿਗੁਰ ਡੇਰਾ। ਚਲਜੋ ਚਹਿਤ ਚਿਤ ਪੰਥ ਬਡੇਰਾ ॥ ९ ॥ ਪਾਛੈ ਤਿਸ ਰਾਹਕ ਕੀ ਗਾਥ। ਅਹੈ ਤਨਕ ਸੁਨੀਯਹਿ ਹਿਤ ਸਾਥ। ਧਨ ਕੋ ਦੇਖਿ ਲੋਭ ਹੁਇ ਆਯੋ। ਨਹਿੰ ਚਾਹਤਿ ਕੁਛ ਕਾਜ ਬਨਾਯੋ ॥੧੦ ॥ ਤਉ ਗੁਰਨਿ ਤੇ ਧਾਰੇ ਤ੍ਰਾਸ।–ਹੋਇ ਨ ਅਸ ਮਮ ਬੰਸ ਬਿਨਾਸ਼ਿ–। ਲੋਭ ਤਰੰਗਨਿ[3] ਅਧਿਕ ਬਿਚਾਰਤਿ। ਰਾਖ ਨ ਸਕਹਿ ਨ ਕੂਪ ਉਸਾਰਤਿ ॥ ੧੧॥ ਕਿਤਿਕ ਦਜੋਸ ਮਹਿੰ ਅਸ ਠਹਿਰਾਈ।–ਖੇਤ ਹਮਾਰੇ ਜਹਿੰ ਸਮੁਦਾਈ। ਤਹਾਂ ਕੂਪ ਕੋ ਦੋਹਿੰ ਲਗਾਇ। ਗੁਰੂ ਬਾਕ ਨਿਸ਼ਫਲ ਨਹਿੰ ਜਾਇ ॥ ੧੨॥ ਲਗਹਿ ਕੂਪ ਹੁਇ ਕਾਜ ਹਮਾਰਾ। ਕਿਤਿਕ ਮਹੀਰੁਹਿ ਲਾਇ ਉਦਾਰਾ। ਮੋਹਿ ਕਾਜ ਕੈ ਮਮ ਸੁਤ ਪੋਤੇ। ਕਾਸ਼ਟ ਆਇ ਕਾਜ, ਢਿਗ ਹੋਤੇ–॥ ੧੩ ॥ ਇਮ ਚਿਤ ਮਹਿੰ ਧਰਿ ਜਾਇ ਖਨਾਯੋ।ਕਾਰੀਗਰਨਿ ਪਾਸ ਚਿਨਵਾਯੋ। ਰਹਜੋ ਉਤਾਰਿ ਨ ਉਤਰਜੋ ਤਰੇ। ਜਤਨ ਅਨੇਕ ਬਿਧਿਨਿ ਕੋ ਕਰੇ ॥ ੧੪ ॥ ਅਪਰ ਕਹਾਂ ਲਗਿ ਕਹੌਂ ਬਨਾਇ।ਅਬਿ ਲੌ ਖਰੋ ਵਹਿਰ ਤਿਸਥਾਇਜੋ ਧਮਧਾਨ ਸਿੰਘ ਗਨ ਰਹਜੋ। ਸਭਿ ਦੇਖਤਿ ਹਮ ਸੋਂ ਮਿਲਿ ਕਹਜੋ ॥ ੧੫ ॥ 'ਹੈ ਅਬਿ ਤੀਕੁ ਖਰੋ ਛਿਤ ਬਾਹਰ'। ਇਮ ਗੁਰ ਬਚਨ ਅਨਿਕ ਜਗ ਜ਼ਾਹਰ। ਨਹਿੰ ਆਇਸੁ ਰਾਹਕ ਗੁਰ ਮਾਨੀ। ਨਿਜ ਸਮਾਜ ਸਭਿ ਕੀਨਸਿ ਹਾਨੀ ॥ ੧੬॥ ਤਜਿ ਧਮਧਾਨ ਪੰਥ ਗੁਰ ਪਰੇ। ਪਹੁੰਚੇ ਏਕ ਗ੍ਰਾਮ, ਭੋ ਖਰੇ।

---

[1]ਫਲਾ ਵਾਲੇ ਬਿੱਛ। [2]ਸਭ ਵਸਰਥ ਜਾਵੇਗਾ। [3]ਲੋਭ ਦੇ ਫੁਰਨੇ।

*ਤਜਾਗ ਤੇ ਉਪਕਾਰ ਬ੍ਰਿਤੀ ਕ੍ਰਿੰਨੀ ਵੱਡੀ ਹੈ, ਜੋ ਮਾਯਾ ਆਈ ਹੈ ਏਥੇ ਹੀ ਸਾਧ ਸੰਗਤ ਦੇ ਸੁਖ ਲਈ ਧਰਮਸਾਲ ਤੇ ਖੂਹ ਤੇ ਖਰਚ ਕਰਕੇ ਚੱਲੇ ਹਨ। †ਪਾ:–ਬੋਗ।

ਸਲਿਤਾ ਸਾਰਸੁਤੀ ਤਹਿਂ ਬਹੈ। ਹੱਦ ਕੁਰਛੇਤ੍ਰ ਕੀ ਸੋ ਅਹੈ ॥ ੧੭ ॥ ਤਿਸ ਤੀਰਥ ਕੀ ਚਹੁੰਦਿਸ਼ਿ ਮਾਂਹਿ।ਚਾਰਹੁੰ ਜੱਛ ਰੱਛਕਹਿਂ ਤਾਂਹਿ[1]। ਸੋ[2]ਪਸ਼ਚਮ ਦਿਸ਼ਿ ਕੋ ਥਿਤ ਜਾਨਹੁ। 'ਵਹਿਰ ਜੱਛ' ਤਿਸ ਨਾਮ ਪਛਾਨਹੁੰ[3a] ॥ ੧੮ ॥ ਸਾਰਸੁਤੀ ਕੇ ਤਟ ਪਰ ਸੋਈ। ਬੂਝਨ ਤਬਹਿ 'ਇਹਾਂ ਸਿਖ ਕੋਈ? ਹੈ ਕਿ ਨਹੀਂ ਘਰ ਜੋ ਗੁਰ ਮਾਨਹਿ ? ਜੋ ਮਤ ਅਪਨੇ ਮਹਿਂ ਸਵਧਾਨਹਿ[3b] ॥ ੧੯ ॥ ਸੁਨਨੋਂ ਜਾਂਹਿ ਨਰ, ਤਾਂਹਿ ਬਤਾਵਾ।'ਸਿਖ ਤਿਖਾਨ ਇਕ ਇਹਾਂ ਬਸਾਵਾ[4]। ਆਗੈ ਕਰਨੋ ਕਹਨੋ ਜਿਨ ਐਸਾ[5]। ਪਹੁੰਚੇ ਤਿਸ ਘਰ ਦੇਖਨੋ ਬੈਸਾ ॥੨੦॥ ਕਹਨੋ ਤਾਂਹਿ ਸੋਂ'ਸਤਿਗੁਰ ਆਏ। ਉਠਿ ਬੰਦਨ ਕਰਿ ਲਿਹੁ ਫਲ ਪਾਏ'। ਸੁਨਿ ਤਿਖਾਨ ਤਜਾਗੀ ਨਿਜ ਕਾਰਾ। ਸਮੁਖ ਖਰੋ ਹੁਇ ਦਰਸ ਨਿਹਾਰਾ ॥ ੨੧ ॥ ਦੀਰਘ ਮੁਖ ਮੰਡਲ ਕੋ ਦੇਖਿ। ਧਰਨੋ ਚਰਨ ਸਿਰ ਪ੍ਰੇਮ ਵਿਸ਼ੇਖ।ਪਾਨ ਜੋਰਿ ਪੁਨ ਬੈਨ ਬਖਾਨਾ।'ਪ੍ਰਭੁ ਜੀ! ਤੁਮਰੇ ਸਰਬ ਸਥਾਨਾ ॥ ੨੨ ॥ ਉਤਰਹੁ ਆਪ, ਕ੍ਰਿਪਾ ਬਹੁ*ਧਰੋ[6]। ਨਿਜ ਸਿਖ ਜਾਨਿ ਸਫਲ ਮੁਹਿ ਕਰੋ'। ਸੁਨਿ ਸਤਿਗੁਰ ਲਖਿ ਪ੍ਰੇਮ ਬਿਸਾਲਾ। ਉਤਰੇ ਹਿਤ ਨਿਹਾਲ ਤਤਕਾਲਾ ॥ ੨੩ ॥ ਸਮੈਦਨ ਖਰੋ ਕੀਨਿ ਦਰ ਪਾਸ। ਅੰਤਰ ਪ੍ਰਵਿਸ਼ੇ ਪ੍ਰਭੂ ਅਵਾਸ[7]। ਸਰਬ ਸਮਾਜ ਦਾਸ ਚਲਿ ਆਏ। ਸਿਵਰ ਕਰਨੋ ਸ਼੍ਰਮ ਕੋ ਬਿਨਸਾਏ ॥ ੨੪ ॥ ਚਾਵਰ ਚੂਨ ਆਦਿ ਕੋ ਲਯਾਇ। ਦੇਗ਼ ਕਰੀ ਸਭਿ ਤਬਿ ਤ੍ਰਿਪਤਾਇ। ਸੁਪਤਿ ਜਥਾਸੁਖ ਰਾਤਿ ਬਿਤਾਈ।ਜਾਮ ਜਾਮਨੀ ਜਾਗਿ ਗੁਸਾਈਂ॥੨੫॥ਦਾਸ ਉਠਾਇ ਸੌਚਕੋ ਠਾਨਿ।ਗਮਨੇ ਤੀਰਥ ਕਰਨਿ ਸ਼ਨਾਨ। ਸਾਰਸੁਤੀ ਸਲਿਤਾ ਬਹੁ ਪਾਵਨ। ਨਿਰਮਲ ਨੀਰ ਲਗੇ ਤਬਿ ਨ੍ਹਾਵਨ ॥ ੨੬ ॥ ਕਰਿ ਮੱਜਨ ਕੌ ਪੌਂਛਿ ਸਰੀਰ। ਪਹਿਰਤਿ ਭਏ ਸਕਲ ਬਰ ਚੀਰ। ਬੈਠਿ ਧਯਾਨ ਕੋ ਠਾਨਿ ਮਹਾਨਾ।ਨਿਸ਼ਚਲ ਬ੍ਰਿਤਿ ਸਰੂਪ ਮਨ ਮਾਨਾ ॥ ੨੭ ॥ ਸੂਰਜ ਉਦੈ ਭਯੋ ਅਸਮਾਨ। ਦਿਜ ਗਨ ਆਇ ਅਸੀਸ

---

[1]ਚਾਰ ਜੱਛ ਰੱਖਜਾ ਕਰਦੇ ਸਨ ਉਸਦੀ। [2]ਓਹ (ਗ੍ਰਾਮ ਤੀਰਥ ਤੋਂ)। [3a]'ਬਹਿਰ ਜੱਖ' ਉਸ (ਗ੍ਰਾਮ) ਦਾ ਨਾਮ ਪਛਾਣ ਲਓ। ਪਾਂਡਵਾਂ ਨੇ ਜੱਧ ਸਮੇਂ ਕੁਰਖੇਤਰ ਦੇ ਚਾਰ ਲਾਂਭੀ ਚਾਰ ਜੱਖ ਥਾਪੇ ਸਨ ਜੋ ਭਰੋਂੜਿਆਂ ਨੂੰ ਫੜ ਕੇ ਮੁੜ ਜੰਗ ਵਿੱਚ ਭੇਜਦੇ ਸੇ। ਉਨ੍ਹਾਂ ਵਿਚੋਂ ਇਕ ਦੇ ਨਾਮ ਦਾ ਇਹ ਪਿੰਡ ਹੁਣ ਤੱਕ ਹੈ। ਬਾਕੀ ਤੇ ਜੱਖ ਏਹ ਸਨ:—ਰਾਮ ਜੱਖ, ਰਤਨ ਜੱਖ, ਤਰਖੂ ਜੱਖ, [ਸਾਖੀ: ਪੋਥੀ, ਅੰਕ ੩੫]। [3b]ਪਰਪੱਕ ਹੋਵੇ। [4]ਭਾਵ ਜਿਸ ਨੇ ਐਸਾ ਕਹਿਆ ਸੀ ਕਿ ਇਕ ਤੁਖਾਨ ਦਾ ਘਰ ਹੈ ਉਹਨੂੰ ਅੱਗੇ ਕੀਤਾ ਭਾਵ ਨਾਲ ਲੀਤਾ। [5]ਬੜੀ ਮਿਹਰ (ਧਾਰੀ=) ਕੀਤੀ ਹੈ। (ਅ) ਬੜੀ ਕ੍ਰਿਪਾ ਧਾਰ ਕਰਕੇ। [6]ਘਰ ਦੇ ਅੰਦਰ। *ਪਾ:—ਕਰਿ।

ਬਖਾਨਿ। ਸਭਿਹਿਨਿ ਕੋ ਧਨ ਦੀਨਸਿ ਦਾਨ। ਲੇ ਕਰਿ ਉਰ ਹਰਖੇ ਸੁਖ ਮਾਨਿ ॥ ੨੮ ॥ ਕੀਰਤਿ ਕਰਤਿ ਨਿਕੇਤ ਸਿਧਾਏ।'ਤਿਮ ਦੇਖੇ ਜਿਮ ਹਮ ਸੁਨਿ ਪਾਏ'। ਜਥਾ ਸ਼ਕਤਿ ਤਬਿ ਸਿੱਖ ਤ੍ਰਿਖਾਨ।ਅਰਪਨ ਕੀਨਿ ਉਪਾਇਨ ਆਨਿ॥ ੨੯ ॥ਜਾਨਿ ਦੀਨਿ ਸ਼ਰਧਾ ਲਖਿ ਉਰ ਕੀ। ਖੁਸ਼ੀ ਬਿਸਾਲ ਭਈ ਸਤਿਗੁਰ ਕੀ। ਭਯੋ ਨਿਹਾਲ ਅਨੰਦ ਕੋ ਪਾਵਾ। ਗੁਰ ਪਗ ਪੰਕਜ ਸੀਸ ਲਗਾਵਾ ॥ ੩੦ ॥ ਇਮ ਸ਼੍ਰੀ ਤੇਗ ਬਹਾਦਰ ਧੀਰ। ਦੇ ਤੀਨ ਦਿਨ ਤੀਰਥ ਤੀਰ।ਪੁਨ ਤਮਾਰੀ ਕਰਿ ਚਹਿਤਿ ਪਯਾਨੇ।ਤ੍ਰਿਸ ਤ੍ਰਿਖਾਨ ਸੋਂ ਬੈਨ ਬਖਾਨੇ॥ ੩੧ ॥ 'ਕੈਂਥਲ ਪੁਰਿ ਕੋ ਹਮ ਨੇ ਜਾਨਾ।ਕੋ ਸਿਖ ਹੈ ਕਿ ਨਹੀਂ ਤਿਸ ਥਾਨਾ ?। ਤਹਾਂ ਜਾਇ ਕਰਿ ਡੇਰਾ ਪਾਵੈਂ। ਸੁਖ ਸੋਂ ਬਸਿ ਕਰਿ ਦਿਵਸ ਬਿਤਾਵੈਂ' ॥ ੩੨ ॥ ਸਿਖ ਕਰ ਜੋਰਿ ਬਤਾਵਨਿ ਕੀਨਿ। 'ਕੈਂਥਲ ਮਹਿੰ ਸਿਖ ਕੋ ਘਰ ਤੀਨ। ਇਕ ਤ੍ਰਿਖਾਨ ਹੈ ਹਮਰੀ ਜਾਤਿ। ਦੁਇ ਘਰ ਬਨਕਨਿ ਕੇ[1] ਬੱਖਯਾਤ' ॥ ੩੩ ॥ ਸੁਨਿ ਗੁਰ ਭਾਖਜੋ 'ਸੰਗ ਹਮਾਰੇ। ਚਲਹੁ ਤਹਾਂ ਲਗਿ ਦੇਹੁ ਦਿਖਾਰੇ। ਪੁਨ ਹਟਿ ਆਇ ਬਸਹੁ ਸੁਖ ਸਾਥ'। ਇਮ ਕਹਿ ਕੀਨਿ ਪਯਾਨੋ ਨਾਥ॥੩੪॥ਅਸ਼ਟ ਕੋਸ ਕੋ ਮਾਰਗ 'ਕੈਂਥਲ'। ਲਯਾਯੋ ਸਿੱਖ ਤ੍ਰਿਖਾਨ ਤਿਸੈ ਥਲ। ਪ੍ਰਥਮ ਵਹਿਰ ਉਤਰੇ ਸਰ ਤੀਰ। ਖਰੀ ਮਹੀਰੁਹ ਕੀ ਜਹਿੰ ਭੀਰ ॥ ੩੫ ॥ ਬੂਝੇ ਗੁਰੂ[2] 'ਕੌਨ ਘਰ ਚਲੋ?। ਬਨਕ ਜੁਗਲ ਇਕ ਖਾਤੀ ਭਲੋ'। ਕਰਜੋ ਹੁਕਮ 'ਜਿਸ ਕੋ ਹੁਇ ਨੇਰਾ। ਤਿਸ ਕੇ ਕ੍ਰਹੁ ਜਾਇ ਅਬਿ ਡੇਰਾ' ॥੩੬॥ ਤਬਿ ਤ੍ਰਿਖਾਨ ਕੋ ਘਰ ਢਿਗ ਜਾਨਾ। ਲੈਏ ਸਮਾਜ ਗਏ ਤਿਸ ਥਾਨਾ। ਕਹਜੋ 'ਗੁਰੂ ਆਯਹੁ ਚਲਿ ਆਪ। ਜਿਨ ਦਰਸ਼ਨ ਤ ਬਿਨਸਤਿ ਪਾਪ' ॥ ੩੭ ॥ ਸੁਨਿਕੈ ਅਨੰਦ ਧਾਰਿ ਸਿਖ ਗਯੋ। ਵਹਿਰ ਜਾਇ ਗੁਰ ਦੇਖਤਿ ਭਯੋ।ਕਰਿ ਬੰਦਨ ਕੋ ਘਰ ਲੈ ਆਯੋ। ਸਾਦਰ ਡੇਰਾ ਕਹਿ ਕਰਿਵਾਯੋ ॥ ੩੮ ॥ ਜਥਾ ਸ਼ਕਤਿ ਸਿਖ ਸੇਵਾ ਕਰੀ ; ਗੁਰ ਪ੍ਰਸੰਨ ਹੁਇ ਅਪਦਾ ਹਰੀ। ਦੋਨਹੁ ਸਿੱਖਨਿ ਕੇ ਘਰ ਜੋਇ। ਸਹਿਤ ਕੁਟੰਬ ਆਇ ਕਰਿ ਸੋਇ ॥੩੯॥ਅਰਪਿ ਉਪਾਇਨ ਬੰਦਨ ਠਾਨੀ।ਮਨੋ ਕਾਮਨਾ ਪੂਰਵਿ ਮਹਾਨੀ। 'ਧੰਨ ਧੰਨ' ਕਹਿ ਸਦਨ ਸਿਧਾਰੇ। 'ਗੁਰ ਦਰਸੇ ਬਡਭਾਗ ਹਮਾਰੇ' ॥ ੪੦ ॥ ਕਿਤਿਕ ਦਿਵਸ ਬਸਿ ਕਰਿ ਤ੍ਰਿਸ ਪੁਰੀ। ਬਹੁਰ ਚਲਨਿ ਕੀ ਮਨਸਾ ਕਰੀ। ਜਿਸ ਤ੍ਰਿਖਾਨ ਘਰ ਮਹਿੰ

[1]ਬਾਣੀਆਂ ਦੇ। [2](ਸਿਖ ਨੇ) ਸ਼੍ਰੀ ਗੁਰੂ ਜੀ ਤੋਂ ਪੁੱਛਿਆ।

ਤਬਿ ਬਾਸੇ। ਅਬਿ ਗੁਰਦ੍ਵਾਰੇ ਤਹਾਂ* ਪ੍ਰਕਾਸ਼ੇ॥੪੧॥ਸ਼ਬਦ ਕੀਰਤਨ ਹੋਤਿ ਹਮੇਸ਼। ਰਹੈਂ ਸਿੰਘ ਪੂਜੈਂ ਸੁ ਵਿਸ਼ੇਸ਼। ਤਿਸ ਕੈਂ ਥਲਪੁਰਿ ਮਹਿਂ ਕਵਿ ਬਸੈ। ਗੁਰਜਸੁ ਕਰਤਿ ਰਹਸੋ ਅਘ ਨਸੈ ॥ ੪੨ ॥ ਮਿਲਹਿਂ ਭਾਉ ਧਰਿ ਸ਼ਰਧਾ ਸਾਥ। ਕਰਹਿਂ ਨਿਹਾਲ ਕ੍ਰਿਪਾ ਧਰਿ ਨਾਥ।ਕਵਿ ਸੰਤੋਖ ਸਿੰਘ ਇਸ ਹੇਤੁ। ਬਿਚਰਤਿ ਮਹਿਤਲ ਮਹਿਂ ਸੁਖ ਦੇਤਿ ॥ ੪੩॥ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਗੁਰ ਬਿਚਰਨਿ' ਪ੍ਰਸੰਗ ਬਰਨਨੰ ਨਾਮ ਤੀਨ ਚੱਤ੍ਵਾਰਿੰਸਤੀ ਅੰਸੂ ॥੪੩॥

੪੪. [ਬਾਰਨੇ ਦੇ ਰਾਹਕ ਤੋਂ ਤੰਬਾਕੂ ਛੁੜਾਯਾ।]

ਦੋਹਰਾ ॥ ਕਰਸੋ ਨਿਹਾਲ ਤਿਖਾਨ ਕੋ ਘਰ ਬਸਿ ਦਰਸ਼ਨ ਦੀਨਿ। ਪੁਨ ਇੱਛਾ ਉਰ ਠਾਨਿ ਕੈ ਚਲਿਬੇ ਤਯਾਰੀ ਕੀਨਿ ॥ ੧॥ ਚੌਪਈ ॥ ਸ਼੍ਰੀ ਗੁਜਰੀ ਡੋਰੇ ਅਸਵਾਰੀ। ਜਿਸ ਛਾਦਨਿ[1] ਮਖਮਲ ਜ਼ਰਕਾਰੀ[2]। ਇਕ ਸੁੰਦਰ ਸਮੈਦਨ ਸੰਗ ਭਲੇ। ਮਾਤ ਨਾਨਕੀ ਜਿਸ ਚਢਿ ਚਲੇ ॥ ੨ ॥ ਬ੍ਰਿਖਭ ਬਿਲੰਦ ਬਲੀ ਤਨ ਪੀਨ[3]। ਜਿਨ ਕੀ ਕਕੁਦ ਤੁੰਗ ਦੁਤਿ ਕੀਨਿ[4]। ਤਿਨ ਪਰ ਬਸਤ੍ਰ ਲਾਲ ਹੀ ਡਾਲੇ। ਚਲਨਿ ਬੇਗ ਬਹੁ, ਸ੍ਰਿੰਗ ਬਿਸਾਲੇ ॥ ੩ ॥ ਬ੍ਰਿੰਦ ਬਿਭੂਖਨ ਕੋ ਪਹਿਰਾਏ। ਜਬਹਿ ਚਲਤਿ ਬਡ ਸ਼ਬਦ ਉਠਾਏ। ਅੱਗੂ ਚਲਹਿ ਰਥ ਪੰਚ ਮਝਾਰ। ਪੁਨ ਡੋਲਾ ਲੈ ਬਲੀ ਕਹਾਰ ॥ ੪ ॥ ਬਹੁਰ ਬਹੀਰ ਸੰਗ ਜੇ ਦਾਸ। ਕੋ ਚਾਕਰ ਕੋ ਪ੍ਰੇਮ ਪ੍ਰਕਾਸ਼[5]। ਚਲੇ ਜਾਹਿਂ ਗੁਰ ਕੀਰਤਿ ਕਰਿਤੇ। ਦੇਸ਼ ਬਿਦੇਸ਼ ਵਿਸ਼ੇਸ਼ ਨਿਹਰਿਤੇ ॥ ੫ ॥ ਸ਼੍ਰੀ ਗੁਰ ਤੇਗ ਬਹਾਦਰ ਤਰੇ[6]। ਬਲੀ ਤੁਰੰਗ ਬੀਚ ਗੁਨ ਖਰੇ[7]। [8]ਚੰਦ੍ਰਿਕ ਚੰਦ ਮਨਿੰਦ ਬਿਲੰਦ। ਸੇਤ ਬਰਨ, ਸੁੰਦਰ ਦੁਤਿਵੰਦ[8] ॥ ੬॥ ਬਿਨ ਮਰਜ਼ੀ ਨਹਿ ਕਰੇ ਚਲਾਕੀ। ਚਾਲ ਅਡੋਲ ਅਮੋਲਕ ਤਾਂ ਕੀ[9]। ਮੋਰ ਮਨਿੰਦੁ ਮੋਰਿ ਕਰਿ ਗ੍ਰੀਵਾ[10]।ਚਲਹਿ ਕਿ ਖਰੇ,ਪੁਸ਼ਟ[11]ਤਨ ਥੀਵਾ॥੭॥ਗੁਰੂ ਸਧੀਰਜ[12]ਮਾਰਗ ਤੋਰਹਿਂ। ਕਰਤਿ ਕੁੰਡਲੀ ਪਾਇਨਿ ਮੋਰਹਿਂ। ਤਜਿ ਕੈਂ ਥਲ ਆਗੈ ਗੁਰ ਚਾਲੇ। ਲੋਕ ਆਪਨੇ ਲੀਨਸਿ ਨਾਲੇ॥੮॥ਕੋਸ ਪੰਚ ਦਸ ਮੰਜ਼ਲ ਗਏ[13]।

[1] ਦਾ) ਵਿਛਾੜ। [2]ਜ਼ਰੀ ਦਾ ਕੱਢਿਆ ਹੋਯਾ। [3]ਮੋਟੇ। [4]ਜਿਨ੍ਹਾਂ ਦੀ ਬੰਨ ਉੱਚੀ ਸ਼ੋਭਾ ਦੇ ਰਹੀ ਸੀ। [5]ਕੋਈ ਨੌਕਰ ਤੇ ਕੋਈ ਪ੍ਰੇਮੀ ਦਾਸ। [6]ਹੇਠ। [7]ਜਿਸ ਵਿੱਚ ਸੁਹਣੇ ਗੁਣ ਸਨ। [8]ਚੰਦ ਦੀ ਚਾਂਦਨੀ ਵਰਗਾ ਭਾਵੇ ਚਿੱਟੇ ਰੰਗ ਦਾ, ਤੇ ਸੁੰਦਰ ਸ਼ੋਭਾ ਵਾਲਾ। [9]ਤਿਸ (ਘੋੜੇ) ਦੀ। [10]ਗਰਦਨ ਮੋੜਕੇ। [11]ਮੋਟਾ। [12]ਸਹਜ ਨਾਲ। [13]ਪੰਦਰਾਂ ਕੋਹ ਲੰਘ ਕਰਕੇ ਮਨਜ਼ਲ ਤੇ ਪੁੱਜੇ।

*ਸਾਖੀ: ਪੋ: ਵਿਚ ਲਿਖਿਆ ਹੈ ਕਿ ਸ਼ਹਿਰ ਵਾਲੇ ਸਿੱਖ ਦੇ ਘਰ ਪ੍ਰਸ਼ਾਦਿ ਛਕਣ ਗਏ, ਉਥੇ ਕਥਾ ਕੀਰਤਨ ਦਾ ਵਰ ਭੀ ਦਿੱਤਾ। ਰਹੇ ਆਕੇ ਬਾਹਰਲੇ ਟਿਕਾਣੇ। ਹੁਣ ਦੋਹੀਂ ਥਾਈਂ ਗੁਰਦੁਆਰੇ ਹਨ। ਵਿਸ਼ੇਸ਼ ਲਈ ਦੇਖੋ ਪ੍ਰਸਤਾਵਨਾ।

ਉਤਰਨਿ ਕੋ ਗੁਰ ਚਾਹਤਿ ਭਏ। ਨਾਮ 'ਬਾਰਨਾ' ਗ੍ਰਾਮ ਬਿਲੋਕਾ। ਤਿਸ ਕੋ ਨਿਕਟਿ ਜਾਇ ਹਯ ਰੋਕਾ॥੯॥ਇਕ ਨਰ ਨਿਕਸਿਨਿਕਟਿ ਗੁਰਆਯੋ। ਦਰਸ਼ਨ ਦੇਖਤਿ ਸੀਸ ਨਿਵਾਯੋ। ਖਰੋ ਭਯੋ ਬੂਝਨੋ ਤਬਿ ਭਾਂਹੀ। 'ਸਿਖ ਕੋ ਸਦਨ ਅਹੈ ਕੈ ਨਾਂਹੀ ?' ॥ ੧੦ ॥ ਸੁਨਤਿ ਬਤਾਯੋ 'ਰਾਹਕ ਅਹੈ। ਸਗਰੇ ਗ੍ਰਾਮ ਏਕਸਿਖ ਰਹੈ।ਕੁਛਕ ਭਲੋਸ਼ਰਧਾਲੂ ਥੋਰਾ।ਬਸਹਿ ਇਕਾਕੀ, ਸਿੱਖਨ ਨ ਔਰਾ' ॥ ੧੧ ॥ ਤਬਿ ਸ਼੍ਰੀ ਤੇਗ ਬਹਾਦਰ ਭਾਖਾ। 'ਤਿਸਹਿ ਹਕਾਰਨਿ ਕੀ ਹਮ ਕਾਂਖਾ। ਕਰਨੋ ਡੇਰਾ ਤਿਸ ਕੇ ਧਾਮ। ਯਾਂਤੇ ਕਰਹੁ ਬੁਲਾਵਨਿ ਕਾਮ[1]'॥੧੨॥ਸੁਨਿ ਗੁਰ ਆਗਸ਼ਾ ਕੋ ਨਰ ਗਯੋ। ਮਿਲਨੋ ਜਾਟ ਸੋਂਭਾਖਤਿ ਭਯੋ।'ਵਹਿਰ ਹਕਾਰਤਿ ਹੈਂ ਨਰ ਭਲੇ।ਤੋਹਿ ਪ੍ਰਤੀਖਨਿ ਕਰਤੇ ਖਲੇ' ॥੧੩॥ ਕਾਛੂ[2] ਤਬਹਿ ਤਹਾਂ ਚਲਿ ਆਯੋ।ਕਛ[3] ਕੋ ਕਰਤਿ ਫਿਰਹਿ ਤਿਸ ਥਾਯੋ। ਸੁਨਤਿ ਜਾਟ ਨੈ ਰਿਦੈ ਬਿਚਾਰੀ।–ਮੈਂ ਅਬਿ ਜਾਨੋਂ ਖੇਤ ਮਝਾਰੀ[4] ॥ ੧੪॥ ਤਉ ਦੇਖਿ ਮਿਲਿ ਕਰਿ ਪੁਨ ਆਵੌਂ[5]। ਕੂਤ[6] ਮਿਲਨਿ ਕਾਰਨ ਉਤਲਾਵੌਂ[7]–। ਇਮ ਬਿਚਾਰਿ ਕਰਿ ਤੁਰਨ ਆਯੋ। ਬੈਠੇ ਗੁਰ ਕੋ ਦਰਸ਼ਨ ਪਾਯੋ ॥ ੧੫ ॥ ਜਾਨਿ ਪਛਾਨੇ ਬੰਦਨ ਕੀਨਿ। ਡੇਰਾ ਕਰਿਬੇ ਆਸ਼ੈ ਚੀਨਿ[8]। ਹਾਥ ਜੋਰਿ ਕਰਿ ਬਾਕ ਉਚਾਰੇ। 'ਚਲੀਅਹਿ ਸਤਿਗੁਰ ਸਦਨ ਹਮਾਰੇ ॥ ੧੬ ॥ ਸਿਵਰ ਕਰਹੁ ਨੀਕੇ ਸੁਖ ਪਾਵਹੁ । ਸ਼ੀਘ੍ਰ ਚਲਹੁ ਨਾਹਨ ਬਿਲਮਾਵਹੁ। ਆਯੋ ਕੂਤ[9] ਕਰਨਿ ਕਛ ਇਹਾਂ[10]। ਮੈਂ ਜਾਵੌਂ ਨਿਜ ਖੇਤੀ ਜਹਾਂ' ॥ ੧੭ ॥ ਸੁਨਿ ਸ਼੍ਰੀ ਤਗ ਬਹਾਦਰ ਭਾਖਾ। 'ਤਹਿੰ ਪਹੁੰਚਨਿ ਕੀ ਕਰਹੁ ਨ ਕਾਂਖਾ। ਤੋਹਿ ਖੇਤ ਰੱਖਸਕ ਕਰਤਾਰ। ਬਚਹਿ ਅੰਨ ਘਰ ਆਨਿ ਸੁਧਾਰਿ ॥ ੧੮ ॥ ਅਬਿ ਤੂੰ ਸਿਵਰ ਕਰਾਇ ਹਮਾਰੋ। ਰਹੁ ਸੇਵਾ ਮਹਿ ਸਮੈ ਨ ਟਾਰਹੁ। ਪਾਵਹਿ ਬਰਕਤ ਗੁਰੂ ਘਨਰੀ।

---

[1]ਬੁਲਾਵਨ ਦਾ ਕੰਮ ਕਰੋ। [2]ਭਾਵ ਪਟਵਾਰੀ ਯਾ ਗਿਰਦਾਵਰ। [3]ਖੇਤਾਂ ਦੀ ਗਿਰਦਾਵਰੀ। [4](ਪਟਵਾਰੀ ਆਇਆ ਹੋਇਆ ਕਰਕੇ) ਮੈਂ ਹੁਣ ਖੇਤ ਵਿੱਚ (ਵੀ) ਜਾਣਾ ਹੈ। [5]ਤਾਂਬੀ (ਉਸ ਭਲੇ ਪੁਰਸ਼ ਨੂੰ ਦੇਖ ਤੇ ਮਿਲ ਕਰਕੇ ਮੁੜ ਆਵਾਂ। [6]ਗਿਰਦਾਵਰ ਯਾ ਪਟਵਾਰੀ ਨੂੰ (ਵੇਖੋ ਹੇਠ ਪ੍ਰਯਾਯ ਅੰਕ ੯ ਦਾ)। [7]ਮੈਂ ਛੇਤੀ ਕਰਦਾ ਹਾਂ। [8]ਜਾਣਿਆਂ। [9]ਬਿਨਾ ਮਿਣੇ ਤੋਲੇ ਦੇ ਖੜੇ ਫਸਲ ਦਾ ਅੰਦਾਜ਼ਾ ਲਾ ਲੈਣਾ ਕਿ ਖੇਤ ਦੀ ਪੈਦਾਵਾਰ ਐਤਨੀਕੁ ਹੈ, ਇਸਨੂੰ 'ਕੂਤਣਾ' ਆਖਦੇ ਹਨ। ਇਸ ਤਰ੍ਹਾਂ ਦੇ ਅੰਦਾਜ਼ਾ ਲਾਉਣ ਵਾਲੇ ਨੂੰ 'ਕੂਤ' ਆਖਦੇ ਹਨ। ਇਸਦਾ ਮੂਲ ਸੰਸਕ੍ਰਿਤ 'ਆਕੂਤ=ਮੁਦਆ' ਪਦ ਜਾਪਦਾ ਹੈ। ਅਰਬੀ ਪਦ 'ਕੂਤ' ਦਾ ਅਰਥ ਖ਼ੁਰਾਕ ਹੈ। [10](ਕੂਤ=) ਪਟਵਾਰੀ ਕੱਛ ਕਰਨ ਲਈ ਏਥੇ ਆਯਾ ਹੈ।

ਜੋਕਰਿ ਰਹੈ ਬੁੱਧਿ ਥਿਰ ਤੇਰੀ'॥੧੯॥ਸੁਨਿ ਰਾਹਕ ਕਰ ਜੋਰਿ ਬਖਾਨਾ। 'ਆਪ ਕਰਹੁ ਬਿਸਰਾਮ ਸਥਾਨਾ। ਕ੍ਰਿਖੀ ਕਿਦਾਰਨਿ ਬਿਖੈ ਘਨੇਰੀ। ਖਸ਼ਟ ਮਾਸ ਕੀ ਮਿਹਨਤ ਮੇਰੀ ॥ ੨੦ ॥ ਜੇ ਕਰਿ ਮੈਂ ਨ ਜਾਉਂ ਇਸ ਕਾਲਾ। ਕੂਤ ਧਰਹਿ ਕਣ ਅੰਨ ਬਿਸਾਲਾ[1]। ਬਿਨਤੀ ਕਰਿ ਹੌਂ ਅੱਗੂ ਬਡੇਰੀ। ਲੇਉਂ ਛੁਟਾਇ ਅੰਨ ਇਸ ਬੇਰੀ ॥ ੨੧ ॥ ਖਸਟ ਮਾਸ ਲੌ ਖਾਇ ਕੁਟੈਬ। ਜੀਵਹਿਂ ਸਭਿ ਹਮ ਤਿਸੈ ਅਲੈਬ। ਏਕ ਜਾਮ ਕੋ ਕਾਮ ਅਹੈ ਸੋ। ਕਿਮ ਨ ਜਾਉਂ ਘਰ ਅੰਨ ਰਹੈ ਸੋ' ॥ ੨੨ ॥ ਸੁਨਿ ਸਤਿਗੁਰ ਤਿਸ ਜਾਨਯੋਂ ਮੂਢਾ। ਨਹਿਂ ਸਮੁਝਤਿ ਮਨ ਆਸ਼ੈ ਗੂਢਾ[2]। ਤਊ ਕ੍ਰਿਪਾ ਕਰਿ ਪੁਨਹਿਂ ਬਖਾਨਾ। 'ਜੋ ਨ ਹਟਹਿਂ ਨਿਸ਼ਚੈ ਤਹਿਂ ਜਾਨਾ ॥੨੩॥ ਤੀਰ ਕਿਦਾਰ ਖਰੇ ਹੁਇ ਰਹੀਅਹਿ। ਬਿਨੈ ਆਦਿ ਕੁਛ ਬਾਕ ਨ ਕਹੀਅਹਿ। ਹੋਵਹਿਂ ਸਤਿ-ਗੁਰ ਤੋਹਿ ਸਹਾਇ। ਸੁਨਿ ਕਣ ਖੇਤ ਆਉ ਸਹਿਸਾਇ[3]' ॥ ੨੪ ॥ ਮਾਨਯੋ ਬੈਨ ਪਯਾਨੋ ਕੀਨਾ। ਜਹਾਂ ਕੂਤ ਕੋ ਬਿਚਰਤਿ ਚੀਨਾ। ਸਿਖ ਕਿਦਾਰ ਢਿਗ ਪਹੁੰਚਯੋ ਆਇ। ਛਿਤ ਕੋ ਮਿਨਤਿ ਸੁ ਇਤ ਉਤ ਜਾਇ[4] ॥੨੫॥ਦੋ ਸੈ ਬੀਘੇ ਖੇਤ ਬਿਸਾਲਾ। ਸੋ ਜਾਨਯੋ ਮਿਨ ਕਰਿ ਤਿਸ ਕਾਲਾ। ਲਿਖਨਿ ਲਗੋ ਤਬਿ ਜਾਟ ਸ਼ਰੀਕਾ*। ਬੋਲਯੋ 'ਇਹ ਨ ਮਿਨੀ ਛਿਤ ਠੀਕਾ॥੨੬॥ ਹੁਤੋ ਖਤ ਦੋ ਸੈ ਇਹ ਸਦਾ।ਕਰਤਿ ਰਹੋ ਕਣ ਕੋ ਜਦ ਕਦਾ।ਅਬਿ ਕਿਮ ਕਮੀ ਉਤਾਰਨਿ ਕਰਯੋ। ਇਸ ਛਿਤ ਕੋ ਨਿਤ ਹਾਲਾ[5] ਭਰਯੋ' ॥ ੨੭ ॥ ਮਿਨਨਹਾਰ ਕੋ ਕਾਛੂੰ ਕਹਯੋ । 'ਇਹ ਕਨਾ ਕਰਯੋ ਦਰਬ ਤੈਂ ਲਹਯੋ। ਅਰਧ ਮਾਮਲਾ ਦਯੋ ਬਿਗਾਰ। ਭਰਿ ਲੈ ਹੈਂ ਤੁਝ ਕੋ ਬਹੁ ਮਾਰਿ' ॥ ੨੮ ॥ ਸੁਨਿ ਕੈ ਕਹਯੋ† ਰਿਦੈ ਡਰ ਕੀਨਿ। 'ਮੈਂ ਅਵਨੀ ਆਛੈ ਮਿਨ ਲੀਨਿ। ਕਰਹੁ ਬਿਲੋਕਨਿ ਪੁਨ ਮੈਂ‡ਮਿਨੌਂ।ਚੌਕਸ ਹੋਇ ਭਲੀ ਬਿਧਿ ਗਿਨੌਂ[6]॥੨੯॥ ਬਹੁਰ ਜੋਵਰੀ[7] ਲਾਗੇ ਪਾਵਨਿ । ਅਪਰ ਕਰਯੋ ਨਰ ਏਕ ਮਿਲਾਵਨਿ। ਸਨੈ ਸਨੈ ਨੀਕੇ ਪੁਨ ਮਿਨੀ। ਊਚੇ ਕਹਿ ਕਹਿ ਗਿਨਤੀ ਗਿਨੀ ॥ ੩੦ ॥ ਸੋ ਸਿਖ ਖਰੋ ਲੋਕ ਸਮੁਦਾਏ। ਸੋ ਉਤਰੀ ਪੁਨ ਸੁਨਿ ਬਿਸਮਾਏ।–ਕਹਾਂ

---

[1]ਗਿਰਦਾਵਰ ਅੰਨ ਦਾ ਕਣ ਬਹੁਤਾ ਲਾ ਦੇਵੇਗਾ। [2](ਸਤਿਗੁਰ ਦੇ) ਮਨ ਦੇ ਗੂੜ੍ਹੇ ਆਸ਼ੇ ਨੂੰ ਨਹੀਂ ਸਮਝਦਾ। [3]ਛੇਤੀ। [4]ਭਾਵ ਕੂਤ ਮਿਣਦਾ ਹੈ। [5]ਮਾਮਲਾ। [6]ਪਟਵਾਰੀ ਨੇ ਮਿਨਣ ਵਾਲੇ ਨੂੰ ਕਿਹਾ। [7]ਜਰੀਬ। *ਹਿੰਦੀਆਂ ਦੀ ਇਕ ਦੂਜੇ ਨਾਲ ਈਰਖਾ ਦੇ ਸੁਭਾਵ ਨੂੰ ਕੈਸਾ ਅੱਛਾ ਦਿਖਾਇਆ ਹੈ। †ਪਾ:–ਕੂਤ। ‡ਪਾ:–ਪੁਨਰਪ। ਪੁਨ ਹਮ।

ਭਯੋ ਇਹ ਜਾਇ ਨ ਜਾਨੀ–। ਮਿਨਨਹਾਰ ਕੋ ਖੋਟ ਪਛਾਨੀ ॥ ੩੧ ॥ ਬਰਖ ਅਨੇਕ ਮਿਨਤਿ ਇਸ ਰਹੋਦੋ ਸੈ ਹੋਤਿ ਕਮੀ ਨਹਿੰ ਲਹੋ।ਸਿਖ ਭੀ ਖਰਸੋ ਰਿਦੈ ਬਿਸਮਾਨਸੋਂ। ਤੁਸ਼ਨਿ ਠਾਨੇ ਕਛੁ ਨ ਬਖਾਨਸੋ॥ ੩੨ ॥ ਭਯੋ ਨਰਨਿ ਮਹਿੰ ਦੀਰਘ ਝਗਰੋ। ਮਿਨ ਗਿਨ ਠਾਨਤਿ ਨਿਰਨੈ ਸਗਰੋ।ਬਧੋ ਸੰਦੇਹ ਸਭਿਨਿ ਕੋ ਰਿਦੋ। ਮਿਨਨ ਲਗਸੋ ਕਾਛੂ[1] ਪੁਨ ਤਦੋ ॥੩੩॥ ਜਾਟ ਸ਼ਰੀਕ ਸੰਗ ਗਨ ਹੋਏ। ਗਿਨਹਿੰ ਜੋਵਰੀ ਕੋ ਸਭਿ ਕੋਏ। ਅਤਿ ਚੌਕਸ ਹੁਇ ਖੇਤ ਮਝਾਰਾ। ਨੀਕੇ ਮਿਨਤਿ ਭਏ ਤਬਿ ਸਾਰਾ॥੩੪॥ਦੋ ਸੈ ਕਹਤਿ ਸੁ ਝੂਠੇ ਪਰੇ। ਸੈ ਬੀਘੇ ਕੋ ਕਣ ਤਬਿ ਭਰੇ। ਰਿਦੈ ਬਿਸੂਰਤਿ ਬਹੁ ਨਰ ਆਏ। ਗੁਰ ਪ੍ਰਤਾਪ ਲਖਿ ਸਿਖ ਮੁਦ ਪਾਏ ॥੩੫॥ ਆਇ ਆਪਨੇ ਸਦਨ ਪ੍ਰਵੇਸ਼ਾ। ਕਰਿ ਤਯਾਰੀ ਸਭਿ ਰੀਤਿ ਵਿਸ਼ੇਸ਼ਾ। ਜਾਇ ਗੁਰੂ ਪਗ ਬੰਦਨ ਠਾਨੀ। ਪੁਨਹਿੰ ਬਾਰਤਾ ਸਕਲ ਬਖਾਨੀ ॥੩੬॥ ਸੁਨਿ ਤਿਸ ਕੋ ਸਤਿਗੁਰੂ ਬਖਾਨਤਿ। 'ਜੋ ਕਰਿ ਪ੍ਰਥਮ ਬਚਨ ਕੋ ਮਾਨਤਿ । ਸਰਬ ਖੇਤ ਕੋ ਲੇਤਿ ਅਨਾਜ। ਸੁਧਰਤਿ ਜੋ ਨਿਕੇਤ ਕੇ ਕਾਜ ॥੩੭॥ ਦੁਤੀ ਬਾਕ ਸ਼ਰਧਾ ਕਰਿ ਮਾਨਸੋ। ਅਰਧ ਕਾਜ ਭਾ ਆਧੋ ਹਾਨਸੋ'। ਸੁਨਿ ਮਹਿੰਮਾ ਗੁਰ ਕੀ ਬਹੁ ਜਾਨੀ*।ਬਾਰਿ ਬਾਰਿ ਪਦ ਬੰਦਨ ਠਾਨੀ॥੩੮॥ਲੇ ਕਰਿ ਸੰਗ ਚਲਸੋ ਨਿਜ ਧਾਮੂ। ਕਰੇ ਉਤਾਰਨਿ ਦੋ ਬਿਸਰਾਮੂ।ਬ੍ਰਿੱਛ ਅੰਬਲੀ ਕੋ ਘਰ ਮਾਂਹਿ। ਗੁਰ ਤੁਰੰਗ ਬੰਧਸੋ ਸੰਗ ਤਾਂਹਿ ॥ ੩੯ ॥ ਸਮੰਦਨ ਆਦਿਕ ਸਾਦਰ ਸਾਰੇ। ਦੈ ਦੈ ਕਰਿ ਬਿਸਰਾਮ ਉਤਾਰੇ।ਜਥਾ ਸ਼ਕਤਿ ਸਭਿ ਸੇਵਾ ਠਾਨੀ। ਲਯਾਇ ਵਹਿਰ ਤੇ ਨਿਰਮਲ ਪਾਨੀ ॥੪੦॥ ਖਾਨ ਪਾਨ ਨੀਕੇ ਕਰਿਵਾਯੋ। ਸੁਪਤਿ ਜਥਾ ਸੁਖ ਸਮੈ ਬਿਤਾਯੋ । ਨਿਸ ਬਿਸਰਾਮ ਉਠੇ ਲਖਿ ਜਾਮ[2]। ਸੰਗੀ ਸਿਮਰਤਿ ਭੇ ਸਤਿਨਾਮੂ ॥੪੧॥ ਸੌਚ ਸ਼ਨਾਨ ਧਯਾਨ ਕੋ ਲਾਇ।ਉਦੈ ਭਯੋ ਜਬਿਹੂੰ ਦਿਨਰਾਇ।ਤਬਹਿ ਸਿੱਖ ਨਿਜ ਨਿਕਟਿ ਹਕਾਰਾ।ਸ਼ੋਭ ਹੇਤੁ ਉਪ-

---

[1]ਪਟਵਾਰੀ। [2]ਪਹਿਰ ਰਾਤ (ਰਹਿੰਦੀ) ਜਾਣ ਕੇ।

*ਅਤਿ ਮੂੜ੍ਹ ਚਿਤ ਨੂੰ ਵਿਸ਼ਵਾਸ਼ ਦੇ ਘਰ ਵਿਚ ਲਿਆਉਂਣ ਲਈ ਉਸ ਨੂੰ ਅਪਣੀ ਸ਼ਕਤੀ ਦਿਖਾਲੀ ਹੈ । ਮੂੜ ਚਿੱਤ ਸ਼ਕਤੀ ਵੇਖਕੇ ਵਿਸ਼ਵਾਸ਼ ਧਾਰਦਾ ਹੈ। 'ਤਤ ਗਯਾਨ' ਤੋਂ ਪਹਿਲੀ ਮੰਜ਼ਲ ਵਿਸ਼ਵਾਸ਼ ਦੀ ਹੈ । ਯਥਾ–'ਜਾਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥ ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ' ਵਿਸ਼ਵਾਸ਼ ਆ ਗਿਆ ਤੇ ਉਸ ਦੀ ਸ਼ੋਭ (=ਕਲਯਾਨ) ਲਈ ਉਪਦੇਸ਼ ਕੀਤਾ ਤੇ ਦੁਹਾਂ ਲੋਕਾਂ ਦੇ ਸੁਖ ਦੇ ਰਸਤੇ ਪਾ ਦਿੱਤਾ।

ਦੇਸ਼ ਉਚਾਰਾ ॥੪੨॥ 'ਗੰਦਾਧੂਮ[1] ਬੈਸ ਤ ਤਮਾਗਹੁ। ਅਤਿ ਗਿਲਾਨ ਇਸ ਤੇ ਧਰਿ ਭਾਗਹੁ। ਸਿਖ ਸੰਤਨਿ ਸੇਵਾ ਮਹਿੰ ਲਾਗਹੁ। ਅਚਹੁ ਵੰਡ ਕਰਿ ਕ੍ਰਿਤਿ ਅਨੁਰਾਗੋ॥੪੩॥ਦੁਹ ਲੋਕਨਿ ਮਹਿੰ ਗੁਰੂ ਸਹਾਇ। ਦੁਖ ਤੇ ਦੇਕਰਿ ਹਾਥ ਬਚਾਇੰ। ਜਾਵਦ[2]ਤਵ ਕੁਲ ਗੰਦਾ ਧੂਮ[1]ਤਮਾਗਹਿੰ, ਕ੍ਰਿਖੀ ਕਰਹਿੰ ਨਿਜ ਭੂਮ ॥ ੪੪ ॥ ਵਧਹਿ ਅਧਿਕ ਤੁਮਰੇ ਧਨ ਧਾਨ। ਧਾਮ ਵਿਖੈ ਗੌ ਮਹਿਖ ਮਹਾਨ। ਕਿਸੂ ਵਸਤੁ ਕੀ ਕਮੀ ਨ ਹੋਇ। ਸਭਿ ਸੁਖ ਪਾਇ ਬੈਸ ਮਹਿੰ ਜੋਇ ॥ ੪੫॥ ਗੰਦਾਧੂਮ ਕਰਹਿ ਜਬਿ ਪਾਨ। ਤਵ ਕੁਲ ਰੰਕ ਹੋਹਿ ਧਨ ਹਾਨ'। ਸੁਨਿ ਸਤਿਗੁਰ ਕੇ ਪਾਇਨਿ ਪਰਜੋ। ਗੁਰ ਉਪਦੇਸ਼ ਧਰਜੋ ਉਰ ਕਰਜੋ ॥ ੪੬ ॥ ਕਹਿ ਕਵਿ ਸਿੰਘ ਬੈਸ ਤਿਸ ਕੇਰਾ। ਗ੍ਰਾਮ ਬਾਰਨੇ ਮਹਿੰ ਅਬਿ ਹੋਰਾ। ਜਬਿ ਲੌ ਗੰਦਾਧੂਮ ਨ ਪੀਯੋ।ਤਬਿ ਲੌ ਘਰ ਮਹਿੰ ਸਭਿ ਕਿਛ ਥੀਯੋ ॥੪੭ ॥ ਜੋ ਅਬਿ ਅਹੈ, ਕਰਜੋ ਤਿਨ ਪਾਨ[3]। ਭਯੋ ਰੰਕ ਧਨ ਧਾਨ ਸੁ ਹਾਨਿ। ਹਮ ਭੀ ਮਿਲਿ ਤਿਸ ਕੋ ਦੇ ਤ੍ਰਾਸ। ਖਾਨ ਹੇਤੁ ਅੰਨ ਨਹਿੰ ਜਿਸ ਪਾਸ॥੪੮॥ ਗੰਧਾਧੂਮ ਪਿਯਨਿ ਤਜਿਵਾਯੋ। ਖੰਡੇ ਕੋ ਅੰਮ੍ਰਿਤ ਪੀਲਾਯੋ।ਪੁਨ ਕਿਛ ਜਾਨਜੋ ਗਯੋ ਨ ਸੋਇ।ਰੰਕ ਰਹਜੋ ਕੈਧੋਂ ਧਨਿ ਹੋਇ॥ ੪੯॥ ਇਮ ਸਤਿਗੁਰ ਕੇ ਅਬਿਲੋ ਬੈਨ। ਬਿਦਤਿ ਅਹੈਂ ਜਗ ਦਿਖੀਅਤਿ ਨੈਨ। ਦਿਨ ਦੈ ਤੀਨ ਕਰਜੋ ਗੁਰ ਡੇਰਾ। ਕਰਿ ਸਿਖ ਕੋ ਕੱਲਯਾਨ ਬਡੇਰਾ* ॥ ੫੦ ॥ ਇਤਿ ਸ੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਬਾਰਨੇ ਗ੍ਰਾਮ' ਪ੍ਰਸੰਗ ਬਰਨਨੰ ਨਾਮ ਚਤਰ ਚੱਤ੍ਵਾਰਿੰਸਤੀ ਅੰਸੂ ॥ ੪੪ ॥

੪੫. [ਥਾਨੇਸਰ ਮੇਲੇ ਤੇ। ਬਣੀ ਬੱਦਰ ਪੁਰ]।

ਦੋਹਰਾ ॥ ਗ੍ਰਾਮ ਬਾਰਨੇ ਤੇ ਗੁਰੂ ਕੀਨੋ ਅੱਗੂ ਪਯਾਨ। ਸੋਭ ਸਜਤਿ ਪੋਸ਼ਿਸ਼ ਮਹਾਂ[4] ਸਤ ਤੁਰੰਗ ਸੁਜਾਨ ॥ ੧॥ ਚੌਪਈ ॥ ਗਰ ਸ਼ਮਸ਼ੇਰ ਦੁਤਿਯ ਦਿਸ਼ਿ ਭਾਥਾ। ਅਧਿਕ ਕਠੋਰ ਸਰਾਸਨ[5] ਹਾਥਾ।ਸਭਿ ਸਮਾਜ ਯੁਤਿ ਪੰਥ ਪਧਾਰੇ। ਨਗਰ 'ਥਨੇਸਰ' ਆਇ ਅਗਾਰੇ ॥੨॥ ਖਸ਼ਟ ਕੋਸ ਥੋ ਮਗ ਉਲੰਘਾਏ। ਦੇਖਜੋ ਤੀਰਥ ਜਹਿੰ ਸਮੁਦਾਇ। ਸੂਰਜ ਗ੍ਰਹਣ ਜਾਨਿ ਕਰਿ ਮੇਲਾ। ਚਹੁੰ-ਦਿਸ਼ਿ ਤੇ ਨਰ ਭਯੋ ਸਕੇਲਾ ॥ ੩॥ ਭੀਰ ਨਰਨਿ ਕੀ ਘਨੀ ਸੁ ਆਵਤਿ। ਜਹਿੰ ਕਹਿ ਨਰ ਡੇਰਾ ਨਿਜ ਪਾਵਤਿ।ਪਹੁੰਚੇ ਸਤਿਗੁਰੁ ਪਿਖਹਿੰ ਸੁ ਥਾਨ। ਹਿਤ ਉਤਰਨਿ ਕੇ ਕਰਨਿ ਸ਼ਨਾਨ॥੪॥ਪੁਰਿ ਤੇ ਉੱਤਰ ਕੀ ਦਿਸ਼ਿ ਗਏ।

[1]ਤੰਬਾਕੂ। [2]ਜਦ ਤਕ। [3]ਜੋ ਹੁਣ ਹੈ ਤਿਸ ਨੇ ਪੀਤਾ ਸੀ। [4]ਚਿੱਟੀ ਬਹੁਤ ਸ਼ੋਭਦੀ ਹੈ ਪੋਸ਼ਾਕ। [5]ਧਨੁਖ। *ਸਾਖੀ ਪੋਥੀ ਵਿਚ ਕਰਾਮਾਤ ਵੇਖਕੇ ਕਾਫੂ ਥੀ ਸਿੱਖ ਹੋਗਿਆ ਲਿਖਿਆ ਹੈ।

ਰਮਨ[1]ਸਥਾਨ ਬਿਲੋਕਤਿ ਭਏ। ਸੁੰਦਰ ਸਾਰਸੁਤੀ ਬਰ ਸਲਿਤਾ। ਪਾਵਨ ਜਲ ਕਬਿ ਕਬਿ ਸ਼ੁਭ ਚਲਤਾ ॥ ੫ ॥ ਤਿਹਂ ਸਥਾਨ ਤੀਰਥ ਅਭਿਰਾਮ। ਬਿਦਤ ਜਗਤ ਮਹਿਂ ਲਖੀਯਤਿ ਨਾਮ।ਤਿਸ ਕੇ ਤੀਰ ਉਤਰਿ ਥਲ ਟੋਰਾ। ਧਰ ਪਰ ਖਰੇ ਭਏ ਤਜਿ ਘੋਰਾ ॥ ੬ ॥ ਤੀਰ ਤੀਰ ਤੀਰਥ ਗਨ ਜਾਛੇ। ਸ਼੍ਰੀ ਗੁਰਦੇਵ ਹੇਰਿ ਹਰਖਾਨੇ। ਸਭਿ ਨਰ ਆਏ ਸਿਵਰ ਲਗਾਯੋ। ਤ੍ਰਿਣ ਅੰਨਾਦਿਕ ਤਬਹਿ ਮੰਗਾਯੋ॥ ੭ ॥ ਨਿਸਾ ਬਾਸ ਕੋ ਸਤਿਗੁਰੁ ਕਰਿਕੈ। ਰਹੀ ਜਾਮ ਜਾਗ੍ਰਤ ਕੋ ਧਰਿ ਕੈ। ਸੋਚ ਸ਼ਨਾਨ ਕੀਨਿ ਪੁਨ ਧਯਾਨੂ। ਬੈਠੇ ਰਹੇ ਉਦਜੋ ਪੁਨ ਭਾਨੂ ॥੮॥ਸੁਧਿ ਮੇਲੇ ਮਹਿਂ ਜਹਿਂ ਕਹਿਂ ਹੋਈ। ਦੇਖਨਿ ਕਾਰਨ ਚਹਿਂ ਚਿਤ ਸੋਈ। ਆਇ ਬਿਲੋਕਤਿ ਪਾਵਨ ਦਰਸ਼ਨ। ਸੀਸ ਨਿਵਾਇ ਕਰਹਿਂ ਪਗ ਪਰਸਨ ॥ ੯ ॥ ਕਹੈਂ 'ਭਏ ਦ੍ਵੈ ਕਾਜ ਭਲੇਰੇ। ਮਜਨ ਕਰਨਿ ਅਪਰ ਗੁਰੁ ਹੇਰੇ'। ਜਜੋਂ ਜਜੋਂ ਸੁਨਹਿਂ ਸਿੱਖਨ ਬਿਚ ਮੇਲੇ। ਤਜੋਂ ਤਜੋਂ ਆਵਤਿ ਬ੍ਰਿੰਦ ਸਕੇਲੇ ॥੧੦॥ਬੰਦਨ ਕਰਹਿਂ ਚਹੁੰ ਦਿਸ਼ਿ ਖਰੇ। ਬੈਠੇ ਬ੍ਰਿੰਦ ਸਭਾ ਕੋ ਭਰੈ। ਜਿਸ ਦਿਸ਼ਿ ਪ੍ਰੇਰਤਿ ਦ੍ਰਿਸ਼ਟਿ ਗੁਸਾਈਂ।ਅਨਿਕ ਨਰਨਿ ਪਰ ਸਹਿਜ ਸੁਭਾਈ ॥ ੧੧ ॥ ਤਿਸ ਦਿਸ਼ਿ ਨੰਮ੍ਰਿ ਸੀਸ ਗਨ ਹੋਵੈਂ। ਭਰੇ ਪ੍ਰੇਮ ਠਾਂਢੇ ਸਭਿ ਜੋਵੈਂ। ਗੁਰੁ ਕੋ ਫੈਲਜੋ ਸੁਜਸੁ ਵਿਸ਼ੇਖਾ।ਸੁਨਿ ਕਿਨ ਰੂਪ ਪ੍ਰਥਮ ਹੀ ਦੇਖਾ ॥ ੧੨ ॥ ਬੂਝਹਿਂ ਭਨਹਿਂ ਪਰਸਪਰ ਕੋਈ। 'ਸ਼੍ਰੀ ਨਾਨਕ ਗਾਦੀ ਪਰ ਏਈ[2]'। ਸਕਲ ਕਲਾ ਸਮਰਥ ਗੁਰਦੇਵ। ਰੀਝਹਿਂ ਹੇਰਿ ਪ੍ਰੇਮ ਕੀ ਸੇਵ ॥੧੩॥ ਕਰਹਿਂ ਨਿਹਾਲ ਸ਼ਕਤਿ ਕੇ ਦਾਨੀ। ਦੁਹੂੰ ਲੋਕ ਮਹਿਂ ਸੰਕਟ ਹਾਨੀ'। ਇੱਤਯਾਦਿਕ ਮਹਿਮਾ ਕਹੁ ਕਹੋਂ।ਇਕ ਆਵਤਿ ਇਕ ਜਾਵਤਿ ਲਹੋ ॥ ੧੪ ॥ ਇਸ ਬਿਧਿ ਦੇ ਦਰਸ਼ਨ ਗੁਰੁ ਧੀਰ। ਭਰੀ ਰਹੈ ਸਭਿ ਬਾਸੁਰ ਭੀਰ। ਕੋਤਿਕ ਸੰਤ ਸਕਲ ਮਤ ਕੇਰੇ। ਮਿਲਹਿਂ ਬਿਠਾਵਹਿਂ ਤਿਨ ਕਹੁ ਨੇਰੇ ॥੧੫॥ ਸ਼ੁਭ ਸੰਬਾਦ ਸ਼ਾਂਤਕੀ ਕਰੈਂ। ਜਿਸ ਤੇ ਸ਼੍ਰੀ ਪ੍ਰਭੁ ਕਰੁਨਾ ਢਰੈਂ। ਸੁਨਿ ਸੁਨਿ 'ਧੰਨ ਧੰਨ' ਕਹਿ ਜਾਤਿ। ਕਰੈਂ ਸਰਾਹਨਿ ਕੀ ਬਹੁ ਬਾਤ ॥੧੬॥ ਕੋਤਿਕ ਸਾਧ ਨੰਮ੍ਰਿਤਾ ਧਰੈਂ। ਸ਼੍ਰੀ ਗੁਰ ਸਾਥ ਬੂਝਿਬੋ ਕਰੈਂ।'ਪ੍ਰਭੁ ਜੀ! ਇਹ ਮੇਲਾ ਕਰਿ ਆਛੇ।ਬਹੁਰ ਗਮਨ ਕੋ ਕਿਤ ਦਿਸ਼ਿ ਬਾਂਛੇ? ॥ ੧੭ ॥ ਮੱਦ੍ਰ ਦੇਸ਼ ਕੋ ਕਰਹੁ ਪਯਾਨਾ ?। ਕੈਧੌਂ ਆਨ ਥਾਨ ਕੋ ਜਾਨਾ ?'।ਸੁਨਿ ਸ਼੍ਰੀ ਤੇਗ ਬਹਾਦਰ ਭਾਖਾ।'ਤੀਰਥ ਕਰਿਬੇ

[1]ਸੁਹਣਾ। [2]ਏਹੀ ਹਨ।

ਕੀ ਅਭਿਲਾਖਾ॥੧੮॥ਪੂਰਬ ਦਿਸ਼ਾ ਪੁੰਜ ਥਲ ਪਾਵਨ ।ਕਰਹਿੰ ਅਨੇਕਨਿ ਮਹਿੰ ਥਰ ਨ੍ਹਾਵਨ। ਬ੍ਰਹਮਪੁੱਤ੍ਰ ਲੌ ਤੀਰਥ ਘਨੇ। ਸਨੇ ਸਨੇ ਕਰਿਹਹਿੰ ਸੁਖ ਸਨੇ ॥ ੧੯ ॥ ਜਮਨਾ, ਸੁਰਸਰਿ ਪੁਨ ਪਰਯਾਗ। ਆਦਿ ਗਯਾ ਸਿਨ ਤੇ ਅਘ ਭਾਗ*'। ਇਮ ਸਤਿਗੁਰੁ ਤੇ ਸੁਨਿ ਹਰਖਾਏ। ਕਹੈਂ 'ਸਾਥ ਹਮ ਉੱਤਮ ਪਾਏ ॥ ੨੦ ॥ ਨਿਤ ਰਾਵਰ ਕੋ ਦਰਸ਼ਨ ਦਰਸੈਂ। ਪਾਵਨ ਤੀਰਥ ਛਿੰਦਨਿ ਪਰਸੈਂ। ਦੇਸ਼ ਅਨੇਕਨਿ ਕੀ ਕਰਿ ਸੈਲ। ਰਹੈਂ ਸੁਖਾਲੇ ਤੁਮਰੇ ਗੈਲ' ॥ ੨੧ ॥–ਤੀਰਥ ਜਾਤ੍ਰਾ ਕੋ ਗੁਰੁ ਜਾਹਿੰ–। ਬਿਦਤ ਭਈ ਸਭਿ ਸਾਧਨਿ ਮਾਂਹਿ। ਮੁਦਿਤ ਹੋਇ ਕਰਿ ਰਿਦੇ ਘਨੇਰੇ। ਆਨਿ ਮਿਲੇ ਸਤਿਗੁਰੁ ਕੇ ਡੇਰੇ ॥ ੨੨ ॥ ਇਕ ਦੁਇ ਦਿਨ ਬੀਤੇ ਇਸ ਭਾਇ। ਸਮਾ ਗ੍ਰਹਣ ਕੋ ਪਹੁੰਚਯੋ ਆਇ। ਪਾਵਨ ਜਲ ਮੱਜੇ ਤਿਸ ਬੇਰੇ।ਦਯੋ ਦਿਜਨਿ ਕੋ ਦਾਨ ਘਨੇਰੇ ॥ ੨੩ ॥ ਜੋ ਜੋ ਦਿਜ ਗੁਰ ਢਿਗ ਜਬਿ ਆਯੋ।ਪਾਇ ਦਾਨ ਦਾਰਿੱਦ੍ ਗਵਾਯੋ । ਆਸ਼ਿਖ ਦੇਤਿ ਮੁਦਿਤ ਮਨ ਹੋਇ । ਕਹਤਿ ਰਹੇ ਕੀਰਤਿ ਬਰ ਸੋਇ॥ ੨੪ ॥ ਰਵਿ ਨਿਰਮਲ ਤੇ[1] ਬਹੁਰ ਸ਼ਨਾਨੇ†।ਹੁਤੋ ਜੁ ਪਾਸ ਦੀਨਿ ਸਭਿ ਦਾਨੇ। ਪੁਨ ਡੇਰੇ ਮਹਿੰ ਆਨਿ ਗੁਸਾਈਂ । ਖਾਨ ਪਾਨ ਸ਼ੁਭ ਕੀਨਿ ਬਨਾਈ ॥ ੨੫ ॥ ਨਿਸਾ ਬਾਸ ਕਰਿ ਪ੍ਰਾਤਿ ਬਹੋਰੀ। ਗਨ ਤੀਰਥ ਮੱਜੇ ਸਭਿ ਠੌਰੀ†। ਇਕ ਦੁਇ ਦਿਨ ਬਸਿ ਬਹੁਰ ਬਿਤਾਏ।ਪੁਨ ਸਤਿਗੁਰ ਤਯਾਰੀ ਕਰਿਵਾਏ ॥ ੨੬ ॥ ਕੋਤਿਕ ਸਿੱਖ ਮਿਲੇ ਸੰਗ ਆਇ।

---

[1]ਭਾਵ ਗ੍ਰਹਣ ਹਟ ਜਾਣ ਤੇ।

*ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦੱਸਿਆ ਹੈ ਕਿ ਤੀਰਥ ਸਾਧੂ ਦੀ ਧੂੜ ਮੰਗਦੇ ਹਨ ਯਥਾ:–'ਗੰਗਾ ਜਮਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ। [ਮਲਾਰ ਮ: ੪]' ਸੋ ਸਾਧੂਆਂ ਦੇ ਸਿਰ ਸਾਧੂ ਗੁਰੂ ਸਾਹਿਬ ਜੀ ਤੀਰਥਾਂ ਨੂੰ ਸਫਲ ਕਰਨ ਚੱਲੇ ਹਨ ਸੰਗਤਾਂ। ਨੂੰ ਤਾਰਨ ਚਲੇ ਹਨ, ਦੇਖੋ ਇਸੇ ਰਾਸ ਦਾ ਅੰਸੂ ੪੮ ਅੰਕ ੨੬। ਇਹ ਸਮਝਣਾ ਕਿ ਅਪਣੀ ਕੱਲ੍ਯਾਨ ਅਰਥ ਚੱਲੇ ਹਨ ਗੁਰੂਗ੍ਰੰਥ ਸਾਹਿਬ ਜੀ ਦੇ ਆਸ਼ਯ ਦੇ ਵਿਰੁੱਧ ਹੈ। ਯਥਾ:–'ਅਠਿ ਸਠਿ ਤੀਰਥ ਗੁਰ ਕੀ ਚਰਣੀ ਪੂਜੇ ਸਦਾ ਵਿਸੋਖੁ।' [ਮਾਝ ਵਾਰ]। ਕਵੀ ਜੀ ਆਪ ਇਸੇ ਅੰਸੂ ਦੇ ਅੰਤ ਵਿਚ ਆਖਦੇ ਹਨ:–'ਤੀਰਥ ਮੱਜਨ ਕੀਨਿ ਬਹਾਨਾ। ਚਹਿ[1] ਕਰਨ ਸਿੱਖਨ ਕੱਲ੍ਯਾਨਾ।' ਦੇਖੋ ਅੰਕ ੫੨। †ਕੁਰਛੇਤ੍ਰ ਪਰ ਗ੍ਰਹਿਣ ਸਮੇਂ ਜੋ ਵਤੀਰਾ ਗੁਰੂ ਨਾਨਕ ਦੇਵ ਜੀ ਦਾ ਸੀ ਸੋਈ ਨਾਵੇਂ ਜਾਮੇ ਦਾ ਸੀ, ਉਸਤੋਂ ਵਿਲੱਖਣ ਸਮਝਣਾ ਗੁਰੂ ਜਯੋਤਿ ਦੀ ਮ੍ਰਿਯਾਦਾ ਨੂੰ ਨਾ ਸਮਝ ਸਕਣਾ ਹੋਵੇਗਾ।

ਅਧਿਕ ਲਾਭ ਕੋ ਉਰ ਲਖਿ ਪਾਇ। ਗੁਰੁ ਦਰਸ਼ਨ ਅਰੁ ਤੀਰਥ ਨ੍ਹਾਨ। ਇਸ ਤੇ ਅਪਰ ਨ ਬਡ ਕੱਲਯਾਨ ॥ ੨੭ ॥ ਕਿਤਿਕ ਤੁਰੰਗਨਿ ਪਰ ਚਢਿ ਆਏ। ਇਮ ਨਰ ਭਏ ਆਨਿ ਸਮੁਦਾਏ। ਚਢੇ ਧਨੇਸਰ ਤੇ ਗੁਰੁ ਪੂਰੇ। ਮਨ ਬਾਂਛਤਿ ਪਹੁੰਚਨਿ ਕੋ ਦੂਰੇ ॥੨੮॥ ਕੋਸ ਇਕਾਦਸ਼ ਕੀਨਿ ਪਯਾਨਾ। ‘ਬਲੀ ਬਦਰਪੁਰ[1]’ ਏਕ ਸਥਾਨਾ। ਤਹਾਂ ਜਾਇ ਕਰਿ ਕੀਨਸਿ ਡੇਰਾ। ਗੁਰਦ੍ਵਾਰਾ ਤਹਿੰ ਅਬਿ ਹਮ ਹੇਰਾ ॥ ੨੯ ॥ ਪਹੁੰਚੇ ਨਰ ਸੰਗੀ ਸਮੁਦਾਇ। ਖਾਨ ਪਾਨ ਕੋ ਕੀਨਿ ਬਨਾਇ। ਨਿਸ ਬਿਤਾਇ ਪੁਨ ਕਰਜੋ ਮੁਕਾਮ[2]। ਸਭਿ ਸੰਗੀ ਸਿਮਰਤਿ ਸਤਿਨਾਮ ॥ ੩੦ ॥ ਸੰਗਤਿ ਕਿਤਿਕ ਕਿਤਹੁੰ ਤੇ ਆਈ।ਦਰਬ ਉਪਾਇਨ ਕੋ ਬਹੁ ਲਯਾਈ। ਕਿਤਿਕ ਮਸੰਦਨ ਸੁਨਿ ਸੁਧਿ ਆਏ। ਦੀਰਘ ਮਜਲ ਕਰਤਿ ਉਤਲਾਏ ॥ ੩੧ ॥ ਆਇ ਮਿਲੇ ਦਰਸ਼ਨ ਕੋ ਹੇਰ।ਅਰਪਜੋ ਲੇ ਕਰਿ ਦਰਬ ਘਨੇਰ।ਜਥਾ ਜੋਗ ਸ਼੍ਰੀ ਤੇਗਬਹਾਦਰ। ਸਿਰੋਪਾਉ ਬਖਸ਼ੇ ਤਿਨ ਸਾਦਰ ॥੩੨॥ ਜੋ ਜਿਸ ਦੇਸ਼ ਹੁਤੋ ਥਿਤਿ ਆਗੇ। ਤਿਹ ਪੁਨ ਪਠੇ ਗੁਰੂ ਪਗ ਲਾਗੇ। ਗਏ ਸੰਗਤਾਂ ਤੇ ਧਨ ਲੇਤੇ। ਕਬਹਿ ਕਬਹਿ ਸ਼੍ਰੀ ਪ੍ਰਭੁ ਕੋ ਦੇਤੇ ॥ ੩੩ ॥ ਬਦਰਾ[3] ਭਰਜੋ ਦਰਬ ਕੋ ਹੇਰਾ। ਕਰੈ ਜੁ ਰਾਹਕ ਨਿਕਟਿ ਬਸੇਰਾ। ਤਿਨਹੁੰ ਬੁਲਾਇ ਦਿਯੋ ਧਨ ਸਾਰਾ। ਕਹਜੋ ‘ਕੀਜੀਅਹਿ ਇਹ ਉਪਕਾਰਾ ॥ ੩੪ ॥ ਇਹਾਂ ਬ੍ਰਿੱਛ ਅਰੁ ਕੂਪ ਲਗਾਵਹੁ। ਸਦਾਬਰਤ ਛੁਧਿਤਨਿ ਮੁਖ ਪਾਵਹੁ। ਕਰਹੁ ਨ ਲੋਭ ਖਰਚ ਦਿਹੁ ਸਾਰੋ। ਤੁਮ ਸੁਖ ਪਾਵਹੁ ਜਨਮ ਸੁਧਾਰੋ’ ॥ ੩੫ ॥ ਤਿਨਹੁੰ ਜੋਰਿ ਕਰ ਬਦਰਾ ਧਨ ਕੋ। ਲੀਨੋ ਪ੍ਰੇਮ ਕਰਜੋ ਬਹੁ ਮਨ ਕੋ। ਬਦਰਾ ਲੈਬੇ ਤੇ ਤਿਸ ਨਾਮ। ਬਲੀ ਬਦਰਪੁਰ* ਭਾ ਅਭਿਰਾਮ ॥੩੬॥ ਬ੍ਰਿੱਛ ਸੰਘਨੇ ਅਬਿ ਲੌ ਖਰੇ। ਗੁਰਦ੍ਵਾਰੋ ਤਹਿੰ ਚਿਨਿਬੋ ਕਰੇ। ਇਸ ਪ੍ਰਕਾਰ ਸਤਿਗੁਰੁ ਦਿਨ ਦੋਇ। ਕਰਜੋ ਮੁਕਾਮ ਦਿਯੋ ਧਨ ਸੋਇ ॥ ੩੭ ॥ ਬਹੁਰ ਕੂਚ ਕਰਿ ਸ਼੍ਰੀ ਗੁਰੁ ਪਯਾਨੇ। ਬ੍ਰਿੰਦ ਭਏ ਨਰ ਸੰਗ ਸੁਜਾਨੇ।ਚਲੇ ਅਨੰਦਤਿ ਰਿਦੈ ਮਝਾਰੀ। ਗੁਰ ਆਗੇ ਸਭਿ ਹੋਤਿ ਪਿਛਾਰੀ ॥ ੩੮ ॥ ਸਨੈ ਸਨੈ ਜਿਮ ਸਭਿ ਸੁਖ ਪਾਵੈਂ। ਸ਼ੁਮਤ ਹੋਇ ਨਹਿੰ ਤਥਾ ਸਿਧਾਵੈਂ। ਤਹਿੰ ਤ ਮੰਜ਼ਲ ਕਰੀ ਲਘੁ ਤੈਸੇ। ਜਿਸ ਤੇ ਥਕਤਿ ਨ

---

[1]ਨਾਮ ਪਿੰਡ ਦਾ। [2]ਟਿਕਾਉ। [3]ਥੈਲੀ [ਅ:, ਬਦਰਹ=ਚਮੜੇ ਦੀ ਥੈਲੀ ਜਿਸ ਵਿੱਚ ਮੁਹਰਾਂ ਤੇ ਦੀਨਾਰ ਰੱਖਦੇ ਹਨ, ਇਕ ਹਜ਼ਾਰ, ਦਸ ਹਜ਼ਾਰ ਯਾ ਸੱਤ ਹਜ਼ਾਰ ਦਿਰਮ ਯਾ ਦੀਨਾਰ ਜਿਸ ਵਿਚ ਪੈ ਜਾਣ]। *ਏਥੇ ਗੁਰਦੁਆਰਾ ਹੈ।

ਹੁਇ ਨਰ ਕੈਸੇ ॥ ੩੯ ॥ ਤਹਾਂ ਥਾਸ ਕਰਿ ਨਿਸਾ ਬਿਤਾਈ। ਸਭਿ ਕੀ ਸੁਧਿ ਕੋ ਲੇਹਿ ਗੁਸਾਈਂ। ਬਾਂਛਤਿ ਵਸਤੁ ਬੂਝਿ ਕਰਿ ਦੇਤਿ। ਬਸਤੂ ਅੰਨ ਆਦਿਕ ਸਭਿ ਲੇਤਿ ॥ ੪੦ ॥ ਸੁਖ ਕੇ ਸਾਥ ਸਾਥ ਕੋ ਰਾਖੇ । ਥੁਰਨੋ ਨ ਨਹੈ ਲੇਹਿ ਜੌ ਕਾਂਖੇ। ਨਿਭੈ ਸਭਿਨਿ ਤੇ ਬਿਘਨ ਨ ਕੋਈ। ਸ੍ਵਾਮੀ ਸਮਰਥ ਕੇ ਸੰਗ ਹੋਈ ॥੪੧॥ ਤਹਿਂ ਤੇ ਚਢਿ ਸਤਿਗੁਰੂ ਸਿਧਾਰੇ। ਗ੍ਰਾਮ 'ਸੁਢੈਲ' ਸੁ ਜਾਇ ਨਿਹਾਰੇ । ਤਿਸ ਕੇ ਵਹਿਰ ਬ੍ਰਿੱਛ ਸ਼ੁਭ ਖਰੇ। ਸੈ ਥਲ ਹੇਰਿ ਉਤਰਿ ਸਭਿ ਪਰੇ ॥੪੨॥ ਸੇਵਕ ਸਿੱਖਨ ਮਿਲੇ ਗਨ ਜਥਿ ਕੇ। ਨਹੀਂ ਗ੍ਰਾਮ ਮਹਿ ਉਤਰੇ ਤਥਿਕੇ। ਡੇਰਾ ਵਹਿਰ ਕਰਹਿ ਲਖਿ ਗ੍ਰਾਮ। ਛੋਟੀ ਮਜਲ ਕਰਹਿਂ ਬਿਸਰਾਮ ॥ ੪੩ ॥ ਬਹੁਰ ਮੁਕਾਮ ਨ ਕੀਨਸਿ ਕੋਈ। ਦਿਨ ਪ੍ਰਤਿ ਚਲਿਬੇ ਬਾਂਛਾ ਹੋਈ। ਖਾਨ ਪਾਨ ਸਭਿਹਿਨਿ ਤਹਿਂ ਕਰੇ । ਸੁਪਤਿ ਜਥਾ ਸੁਖ ਸ਼੍ਰਮ ਪਰਹਰੇ ॥ ੪੪ ॥ ਭਈ ਭੋਰ ਪੁਨ ਕੀਨਿ ਪਯਾਨਾ । ਤਜਾਗਸੋ ਗ੍ਰਾਮ ਸੁਢੈਲ ਸਥਾਨਾ। ਕੋਸ ਦਸਕ ਪਰ ਜਮਨਾ ਸਲਿਤਾ। ਜਿਸ ਜਲ ਸੁੰਦਰ ਸ਼ਸ਼ਾਮਲ ਚਲਤਾ ॥ ੪੫ ॥ ਤਿਸ ਕੇ ਤੀਰ ਉਤਰਿ ਗੁਰੁ ਖਰੇ।ਸਕਲ ਨਰਨਿ ਕੋ ਮੇਲਨਿ ਕਰੇ। ਸ਼ਸਤ੍ਰ ਸੁ ਬਸਤ੍ਰ ਸਰੀਰ ਉਤਾਰਿ । ਕਰਸੋ ਸ਼ਨਾਨ ਸੁ ਪਾਵਨ ਬਾਰਿ ॥ ੪੬ ॥ ਬ੍ਰਿੱਪ ਬਿਲੋਕਤਿ ਗ੍ਰਾਮਨਿ ਕੇਰੇ। ਜਾਨਿ ਬਿਦੇਸ਼ੀ ਪਹੁੰਚੇ ਨੇਰੇ। ਦੇਖਿ ਤਿਨਹੁੰ ਗੁਰੁ ਦੀਨੋ ਦਾਨ । ਲੇਕਰਿ ਮੁਦਿਤ ਅਸੀਸ ਬਖਾਨਿ ॥ ੪੭ ॥ ਮਿਲੇ ਬ੍ਰਿੰਦ ਕੋ ਗਯੋ ਨ ਖਾਲੀ। ਕਰਤੇ ਕੀਰਤਿ ਗਏ ਬਿਸਾਲੀ । ਪੁਨ ਕਹਿ ਕਰਿ ਤਰਨੀ ਮੰਗਵਾਈ । ਸਹਿਤ ਸਮਾਜ ਚਢੇ ਗੋਸਾਈਂ ॥੪੮॥[1]ਤਰਨਿ ਤਨੂਜਾ ਕੋ ਤਰ ਤੀਰ । ਥਿਰੇ ਜਾਇ[2]ਸਤਿ-ਗੁਰੂ ਰੀਝੀਰ। ਸਸੈਦਨ ਡੋਰਾ ਨਰ ਸਮੁਦਾਏ। ਜਥਿ ਸਭਿ ਪਾਰ ਉਤਰ ਕਰਿ ਆਏ ॥੪੯॥ ਤਹਿਂ ਤੇ ਚਢਿ ਆਗੇ ਗੁਰ ਗਏ। ਗ੍ਰਾਮ ਸਮੀਪ ਸਿਵਰ ਕੋ ਕਏ। ਨਿਸ ਬਿਸਰਾਮ ਖਾਨ ਅਰੁ ਪਾਨ । ਕਰਤਿ ਭਏ ਨਿਜ ਸ਼੍ਰਮ ਕੋ ਹਾਨਿ॥੫੦॥ਦਿਨ ਪ੍ਰਤਿ ਸਤਿਗੁਰੁ ਇਸੀ ਪ੍ਰਕਾਰਾ। ਗਮਨੇ ਜਾਤਿ ਸੁ ਪੰਥ ਮਝਾਰਾ। ਦਸ, ਇਕਦਸ਼ ਕੈ ਦ੍ਵਾਦਸ਼ ਕੋਸ।ਡੇਰਾ ਕਰਤਿ ਜਾਤਿ ਹਤਿਦੋਸ਼[3] ॥੫੧॥ ਪੂਰਬ ਕੋ ਮੁਖ ਕਰਿ ਗਮਨੰਤੇ। ਦੀਰਘ ਮਗ ਸੁਖ ਸੰਗ ਚਲੰਤੇ। ਤੀਰਥ ਮੱਜਨ ਕੀਨ ਬਹਾਨਾ। ਚਹੈਂ ਕਰਨਿ ਸਿੱਖਨਿ ਕੱਲਜਾਨਾ॥੫੨॥

---

[1](ਸੂਰਜ ਦੀ ਪੁਤ੍ਰੀ) ਜਮਨਾ ਨੂੰ ਤਰਕੇ(ਦੂਜੇ)ਕੰਢੇ ਜਾ ਖੜੋਤੇ। [2]ਦੋਖਾਂ ਦੇ ਵਿਨਾਸ਼ਕ (ਗੁਰੂ ਜੀ)।

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਸ਼੍ਰੀ ਗੁਰੂ ਪੰਚ ਗਮਨ' ਪ੍ਰਸੰਗ ਬਰਨ. ਨਾਮ ਪੰਚ ਚਤ੍ਵਾਰਿੰਸਤੀ ਅੰਸੁ ॥ ੪੫ ॥

੪੬. [ਪੂਰਬ ਦੀ ਸੰਗਤ ਦੀ ਸਿੱਕ]।

ਦੋਹਰਾ ॥ ਪੂਰਬ ਦਿਸ਼ਿ ਸਿੱਖੀ ਬਹੁਤ ਬ੍ਰਿੰਦ ਸਿੱਖਸ਼ ਸ਼ਰਧਾਲੁ। ਪੰਥ ਦੂਰ ਬਨਹਿ ਨ ਮਿਲਨਿ[1] ਦਰਸ਼ਨ ਚਾਹਿ ਬਿਸਾਲ॥੧॥ ਚੌਪਈ॥ ਮਿਲਹਿੰ ਪਰਸ-ਪਰ ਸ਼ਬਦਨਿ ਗਾਵੈਂ। ਸਿਮਰਹਿੰ ਸੱਤਿਨਾਮ ਗੁਰੁ ਧ੍ਯਾਵੈਂ। ਚਰਨ ਕਮਲ ਸੋਂ ਪ੍ਰੇਮ ਲਗਾਵੈਂ।–ਕਬਿ ਕਰੁਨਾਕਰਿ ਆਨਿ ਦਿਖਾਵੈ[2]॥੨॥ਪੁਰਹਿੰ ਕਬਹਿ ਆਨ ਕਰਿ ਆਸਾ। ਜਿਮ ਘਨ ਚਾਤ੍ਰਿਕ ਹਰਹਿ ਪਿਪਾਸਾ। ਕਬਿ ਸੂਰਜ ਸਮ ਉਦਹਿੰ ਕ੍ਰਿਪਾਲਾ। ਬਿਕਸਾਵਹਿੰ ਦ੍ਰਿਗ ਕਮਲ ਬਿਸਾਲਾ ॥੩॥ ਕਬਿ ਰਾਂਕਾਪਤਿ ਬਦਨ[3] ਦਿਖਾਵੈਂ। ਬ੍ਰਿੰਦ ਚਕੋਰਨਿ ਸਿਖ ਹਰਖਾਵੈਂ। ਦਾਸ ਤ੍ਰਿਖਾਤੁਰ ਲਖਿ ਸਮੁਦਾਇ। ਕਬਹੁੰ ਸੁਧਾ ਸਮ ਬਾਕ ਸੁਨਾਇ ॥੪॥ ਇਹੀ ਕਾਮਨਾ ਅਹੈ ਹਮਾਰੀ।ਸਦਨ ਬਿਖੈ ਸਤਿਗੁਰੁ ਨਿਹਾਰੀਂ।ਸਰਬ ਭਾਂਤਿ ਕੀ ਸੇਵਾ ਕਰੈਂ।ਜਨਮ ਮਰਨਕੇ ਕਲਮਲ ਟਰੈਂ–॥੫॥ਇਮ ਅਭਿਲਾਖਾ ਠਾਨਿ ਬਿਸਾਲਾ। ਕਰੀ ਪ੍ਰਤੱਗ੍ਯਾ ਨਿਜ ਨਿਜ ਸ਼ਾਲਾ[4]। ਕਿਨਹੂੰ ਰੁਚਿਰ ਪ੍ਰਯੰਕ ਬਨਾਯੋ। ਬਹੁਤ ਦਰਬ ਤਿਸ ਪਰ ਲਗਵਾਯੋ ॥੬॥ ਸੁਖਮ ਸੂਤ ਸਾਥ ਬੁਨਵਾਇਵ । ਆਸਤਰਨ ਲੇ ਬਿਸਦ ਛਸਾਇਵ। ਰੇਸ਼ਮ ਕੀ ਡੋਰੈਂ ਰੁੰਦਵਾਇਵ।ਜ਼ਰੀਦਾਰ ਗੁੰਫੇ ਲਰਕਾਇਵ ॥੭॥ ਅਨਿਕ ਰੰਗ ਕੇ ਚਿੱਤ੍ਰਤਿ ਪਾਵੇ*।ਕਰਿ ਤਯਾਰ ਇਮ ਸਦਨ ਟਿਕਾਵੈਂ†।ਸਿੱਖਨਿਗਨ ਮਹਿੰ ਧੱਰਣ[5] ਅਲਾਵਹਿੰ। 'ਇਸ ਪਰ ਸ਼੍ਰੀ ਗੁਰੁ ਕੌ ਪੌਢਾਵਹਿੰ' ॥ ੮ ॥ ਪੂਜਾ ਕਰਹਿੰ ਨਿਤਾਪ੍ਰਤਿ ਤਾਂਹੀਂ[6]। ਧੂਪ ਦੀਪ ਚੰਦਨ ਚਰਚਾਹੀਂ। ਧਰਹਿੰ ਧ੍ਯਾਨ ਜਨੁ ਸਤਿਗੁਰੁ ਬੈਸੇ। ਭ੍ਰਮ ਤੇ ਮਾਨਿ ਲੇਤਿ ਕਬਿ ਐਸੇ[7]॥੯॥ਕਿਤਿਕ ਪ੍ਰੇਮ ਕਰਿ ਬਸਤ੍ਰ ਮਹੀਨ। ਬਹੁ ਧਨ ਖਰਚ ਮੋਲ ਕੌ ਲੀਨਿ। ਗਰ ਜਾਮੇ ਕੌ ਬਡੋ ਸਿਵਾਵੈਂ। ਲੇ ਬਿਸਾਲ ਚਾਦਰ ਕਰਿਵਾਵੈਂ ॥੧੦॥ ਧਨ ਕੌ ਖਰਚਹਿੰ ਹਿਤ ਦਸਤਾਰ।ਗੁਰੁ ਕੇ ਕਾਰਨ ਧਰਹਿੰ ਸੁਧਾਰਿ।ਪੁਸ਼ਪ ਧੂਪ ਚੰਦਨ ਚਰਚਾਇ।

---

[1]ਦੂਰ ਪੈਂਡਾ ਹੋਣ ਕਰਕੇ ਮਿਲਨ ਦਾ (ਨਮਿੱਤ) ਨਹੀਂ ਸੀ ਬਣਦਾ। [2](ਦਰਸ਼ਨ ਦਿਖਾ-ਉਣਗੇ। [3]ਪੂਨਿਆਂ ਦੇ ਚੰਦ ਵਰਗਾ ਮੁਖੜਾ। [4]……ਦੇ ਦਰਸ਼ਨ ਕਰੀਏ। [5]ਆਪੋ ਆਪਣੇ ਘਰ। [6]ਪ੍ਰਣ, ਪ੍ਰਤੱਗਯਾ । [7]ਤਿਸ ਪਲੰਘ ਦੀ । [8]ਕਦੇ ਇਸ ਤਰ੍ਹਾਂ (ਪਲੰਘ ਤੇ ਬਿਰਾਜੇ) ਸਤਿਗੁਰ ਖ਼ਿਆਲ ਵਿਚ ਮੰਨ ਲੈਂਦੇ ਹਨ। *ਪਾ:–ਪਾਏ। †ਪਾ:–ਟਿਕਾਏ।

ਪੂਜ ਪੂਜ ਕਰਿ ਸਦਨ ਟਿਕਾਇ ॥ ੧੧ ॥ ਗਨ ਮਹਿ ਬੈਠਹਿ ਨੇਮ ਅਲਾਵੈਂ। 'ਹਮ ਅਪਨੇ ਗੁਰ ਕੋ ਪਹਿਰਾਵੈਂ'। ਕੋ ਸੁੰਦਰ ਮੰਦਿਰ ਚਿਨਵਾ-ਵਹਿ।ਤਿਸ ਕੋ ਪੌਰ ਬਡੋ ਰਖਵਾਵਹਿ ॥੧੨॥–ਚਢੇ ਤੁਰੰਗ ਪ੍ਰਵੇਸ਼ਹਿ ਆਈ। ਫਿਰ ਨ ਉਤਰਹਿ ਗੁਰੂ ਕਦਾਈ–। ਅੰਤਰ ਤੇ ਰਚਿ ਚਿੱਤ੍ਰੁਤਿ ਕਾਰੀ। ਬੈਠਨਿ ਕਾਰਨ ਥਾਇ ਸੁਧਾਰੀ ॥ ੧੩ ॥ ਕਹੈਂ ਸਕਲ ਮਹਿ ਮਿਲਿ ਤਿਸ ਬੇਰਾ। 'ਇਹਾਂ ਕਰਾਵਹਿ ਗੁਰੁ ਕੋ ਡੇਰਾ'। ਤਿਹ ਸਥਾਨ ਕੋ ਪੂਜਹਿ ਸਦਾ।ਗੁਰੂ ਪ੍ਰਤੀਖਤਿ'ਆਵਹਿ ਕਦਾ'॥੧੪॥ਕਿਨਹੂੰ ਸੁੰਦਰ ਬਾਗ਼ ਲਗਾਏ। ਕਦਲੀ, ਥਦਰੀ ਤਰੁ ਸਮੁਦਾਏ। ਆਰੂ, ਆਮਰੂਦ, ਬਹੁ ਮੇਵੇ। ਲਗੇ ਸੋਹੁ ਜਿਨ ਕੋ ਖਗ ਸੇਵੈਂ ॥੧੫॥ ਬਹੁ ਰੰਗਨਿ ਕੀ ਸੁਠ ਫੁਲਵਾਰੀ। ਦਾਰਮ[1], ਨੀਂਬੂ ਸੀਂਚਤਿ ਬਾਰੀ। ਲਤਕਾ[2] ਲਾਇ ਮਨੋਹਰ ਨਾਨਾ। ਹਿਤ ਬੈਠਨਿ ਕੇ ਬੀਚ ਸਥਾਨਾ॥੧੬॥ਚਹੁੰਦਿਸ਼ਿ ਮਹਿ ਸੁੰਦਰ ਸਥਜ਼ਾਈ[3]। ਮਨੀ ਬਿਛੂਰਜ ਮਨਹੁ ਸੁਹਾਈ। ਕਿਨਹੂੰ ਉੱਤਮ ਅੰਨ ਧਰੇ ਹੈਂ। ਮੇਵੇ ਮਧੁਰ ਇਕੱਤ੍ਰ ਕਰੇ ਹੈਂ ॥ ੧੭ ॥ 'ਸ਼੍ਰੀ ਗੁਰੁ ਆਵਹਿ ਦੇਹਿ ਅਹਾਰਾ'। ਸਕਲ ਸਮਿੱਗ੍ਰੀ ਕਰਿ ਧਰਿ ਤਯਾਰਾ। ਕਿਨਹੂੰ ਰੁਚਿਰ ਫਰਸ਼ ਬਨਵਾਏ। ਅਸੁ ਕੇ ਹਿਤ ਤ੍ਰਿਣ ਕਿਨਹੁੰ ਰਖਾਏ ॥ ੧੮ ॥ ਇੱਤਯਾਦਿਕ ਵਸਤੂ ਗੁਰੁ ਕਾਰਨ। ਧਰਹਿ ਘਰਨਿ ਨਿਤ ਕਰਹਿ ਸੰਭਾਰਨਿ। ਮੇਲ ਜੋੜ ਸੰਗਤਿ ਕੋ ਹੋਇ। ਕਰਹਿ ਬਿਨਯ[4] ਕਰ ਜੋਰਹਿ ਦੋਇ॥੧੯॥'ਗੁਰੁ ਅੰਤਰਜਾਮੀ ਸਰਬੱਗ੍ਯ! ਸਭਿ ਥਲ ਸੰਗਤਿ ਸੇਵ ਕ੍ਰਿਤੱਗ੍ਯ[5]! ਲਾਜ ਬਿਰਦ ਕੀ ਰਾਖਿ ਕ੍ਰਿਪਾਲਾ! ਸਿੱਖਨ ਕੇ ਪੂਰਣ ਪੁਰਹੁ ਬਿਸਾਲਾ ॥ ੨੦ ॥ ਚਹੁੰ ਜੁਗ ਮਹਿ ਜਿਨ ਜਿਨ ਆਰਾਧੇ। ਜਾਇ ਸਭਿਨਿ ਕੇ ਕਾਰਜ ਸਾਧੇ। ਪ੍ਰੇਮ ਡੋਰ ਤੇ ਐਂਚਤਿ ਜੋਇ। ਨਿਜ ਸਮੀਪ ਹੀ ਦੇਖਤਿ ਸੋਇ ॥ ੨੧ ॥ [6]ਦੈਤ ਬਲੀ ਬਲ ਨੇ ਸੁਰ ਲੋਕ। ਛੀਨ ਲੀਨਿ ਦੇ ਦੇਵਨ ਸ਼ੋਕ। ਸ਼ੱਕ੍ਰ ਹੋਨਿ ਕੋ ਜੱਗ੍ਯ ਅਰੰਭੇ[6]। ਸੁਨਿ ਸੁਰ ਗਨ ਕੈ ਭਯੋ ਅਚੰਭੇ ॥ ੨੨ ॥ ਅਪਨਿ ਸਦਨ ਤੇ ਭਏ ਨਿਰਾਸ।–ਹੇ ਮਧਸੂਦਨ!ਕਰਿ ਤਵਆਸ–।ਇੰਦ੍ਰ ਸਮੇਤ ਅਰਾਧਨਿ ਲਾਗੇ।ਬਿਨੈ ਭਨਤਿ

---

[1]ਅਨਾਰ। [2]ਵੇਲਾਂ (ਲਤਾ)। [3]ਹਰਿਆਵਲ। [4]ਬੇਨਤੀ। [5]ਸਾਰੇ ਥਾਂ ਵਿਚ ਸੰਗਤ ਦੀ ਕੀਤੀ ਸੇਵਾ ਦੇ ਜਾਨਣ ਹਾਰ (ਸ਼੍ਰੀ ਗੁਰੂ ਜੀ)। [6]ਬਲ ਨਾਮੇ ਬਲਵਾਨ ਦੈਂਤ ਨੇ ਸੁਰ ਲੋਕ ਖੋਹ ਕੇ ਦੇਵਤਿਆਂ ਨੂੰ ਸ਼ੋਕ ਦੇਣ ਨੂੰ (ਆਪ) ਇੰਦਰ ਹੋਣ ਲਈ ਜੱਗ ਕਰਨੇ ਸ਼ੁਰੂ ਕੀਤੇ।

ਬਹੁ ਪ੍ਰੇਮ ਸੁ ਪਾਗੇ ॥ ੨੩ ॥ ਤਿਨ ਕੋ ਹਿਤ ਪ੍ਰਭੁ ਰਹਸੋ ਨ ਗਯੋ। ਸ੍ਰਾਵਨ ਰੂਪ ਆਪ ਧਰਿ ਲਯੋ। ਜਾਨਸੋ ਭਗਤ ਭੂਪ ਅੰਬਰੀਸ਼[1]। ਰੱਛਕ ਭਏ ਪ੍ਰਭੂ ਜਗਦੀਸ਼* ॥ ੨੪ ॥ ਤੈਤੇ ਰਾਮਚੰਦ ਅਵਤਾਰ। ਬਨ ਗਮਨੇ ਜਿਨ ਚਰਿਤ ਉਦਾਰ। ਬਿਤਸੋ ਪ੍ਰਤੀਖਤਿ ਜਿਹ ਚਿਰਕਾਲਾ। ਜਾਤਿ ਭੀਲਨੀ ਬਹੁਰੋ ਬਾਲਾ ॥ ੨੫ ॥ ਤਿਹ ਤੋਸ਼ ਦੇਨਿ ਕੇ ਕਾਰਨ। ਸ਼੍ਰੀ ਪ੍ਰਭੁ ਕੀਨਸਿ ਨਿਕਟਿ ਪਧਾਰਨ। ਮਨੋ ਕਾਮਨਾ ਪੂਰਨ ਕੀਨਿ।ਸਭਿ ਤੇ ਊਚੋ ਪਦ ਤਿਸ ਦੀਨਿ ॥ ੨੬ ॥ ਪੁਨ ਸ਼੍ਰੀ ਕ੍ਰਿਸ਼ਨ ਬਿਦਰ ਕੇ ਗਏ। ਸੋਦਾਮਾ ਕੇ ਤੰਦੁਲ ਖਏ। ਲਾਜ ਦ੍ਰੌਪਤੀ ਕੀ ਰਖਿ ਲੀਨਿ। ਰੱਛਾ ਕੀਨਿ ਪਿਖੋ ਜੋ ਦੀਨ[2]† ॥ ੨੭ ॥ ਸ਼੍ਰੀ ਨਾਨਕ ਕਲਿ ਮਹਿੰ ਅਵਤਾਰ। ਨਗਰ ਏਮਨਾਬਾਦ ਮਝਾਰ। ਲਾਲੋ ਸ਼ੂਦ੍ਰ ਤਾਂਹਿ ਘਰ ਜਾਹਿ[3]। ਰੁਚਿ ਸੋਂ ਅਸਨ ਬਨਾਯੋ ਖਾਹਿੰ[4] ॥ ੨੮ ॥ ਤਿਨ ਗਾਦੀ ਪਰ ਭਏ ਜੁ ਪਾਛੇ। ਇਸੀ ਰੀਤਿ ਜਿਮ ਪ੍ਰੇਮੀ ਬਾਂਛੇ। ਕਰਤਿ ਰਹੈ ਸਭਿ ਪੂਰਨ ਆਸਾ। ਯਾਂਤੇ ਹਮਹਿੰ ਸਭਿਨਿ ਭਰਵਾਸਾ ॥ ੨੯ ॥ ਦੀਨ ਦਯਾਲ ਕੀ ਬਾਨ ਬਿਚਾਰਤਿ। ਯਾਂਤੇ ਹਮ ਪ੍ਰਤੀਖਨਾ ਧਾਰਤਿ। ਸ਼ਰਧਾ ਪੂਰਹਿੰ ਅੰਤਰਜਾਮੀ। ਦਾਸਨਿ ਕੀ ਬਿਨਤੀ ਸੁਨਿ ਸ੍ਵਾਮੀ ॥ ੩੦ ॥ ਅਪਰ ਜਹਾਂ ਕਹਿੰ ਪ੍ਰੇਮ ਨਿਹਾਰੇ। ਸਭਿ ਕੋ ਤਯਾਗਤਿ ਤਹਾਂ ਪਧਾਰੇ। ਕਹੈਂ‡ਕਹਾਂ ਲਗਿ ਗਿਨਤੀ ਕਰਿ ਕੈ। ਕਰੈਂ ਹਕਾਰਨਿ ਨਾਮ ਸਿਮਰਿਕੈ ॥ ੩੧ ॥ ਧਨ ਐਸ਼੍ਵਰਜ ਨਹੀਂ ਕਿਸ ਦੇਖੋ। ਸੁਚ ਤਪ ਤਾਪਨਿ,ਨਹੀਂ ਪਰੇਖੋ[5]। ਖਟ ਸ਼ਾਸਤ੍ਰਨ ਮਹਿੰ ਬਿੱਦਯਾ ਪੰਡਤ। ਅਤਿਮਤਿ ਜੁਤਿ,ਮੰਡਤਿ ਮਤ ਖੰਡਤਿ[6]॥੩੨॥ ਇੱਤਯਾਦਿਕ ਸਭਿਹਿਨਿ ਕਹੁ ਤਯਾਗਤਿ। ਜੇ ਪਗ ਪੰਕਜ ਮਹਿੰ ਅਨੁਰਾਗਤਿ।ਤਿਨ ਕੋ ਪ੍ਰੇਮ ਪਰਖਿ ਕਰਿ ਸ੍ਵਾਮੀ। ਬਸੀ ਰਹਹੁ ਨਿਤ ਅੰਤਰਜਾਮੀ!॥ ੩੩॥ਤਤਛਿਨ ਪੂਰਤਿ ਹੋ ਅਭਿਲਾਖਾ।ਇਹ ਪ੍ਰਣਤੁ ਮਰੋ ਸਭਿਹਿਨਿ ਭਾਖਾ।

---

[1]ਰਾਜਾ ਅੰਬਰੀਖ ਨੂੰ ਆਪਣਾ ਭਗਤ ਜਾਣਿਆ। [2]ਜੋ ਦੀਨ ਦੇਖੇ ਤਿਨ੍ਹਾਂ ਦੀ ਰੱਖਿਆ ਕੀਤੀ। [3]ਜਾਕੇ। [4](ਪ੍ਰੇਮ ਨਾਲ) ਬਨਾਯਾ ਹੋਯਾ ਭੋਜਨ ਰੁਚਿ ਨਾਲ ਖਾਧਾ। [5]ਨਹੀਂ ਪਰਖਦੇ ਹੋ। [6](ਆਪਣਾ) ਮਤ ਮੰਡਨ ਕਰਨ ਵਾਲੇ (ਤੇ ਦੂਸਰਿਆਂ ਦਾ) ਖੰਡਨ ਕਰਨ ਵਾਲੇ।

*ਅੰਬਰੀਖ ਨਾਮੇ ਵੈਸ਼ਨਵ ਰਾਜਾ ਇਕੜ੍ਹਵਾਕੂ ਦੀ ਕੁਲ ਵਿਚੋਂ ਅਜੁਧਯਾ ਦਾ ਰਾਜਾ ਸੀ, ਇਹ ਪ੍ਰਸਿੱਧ ਭਗਤ ਹੋਇਆ ਹੈ। ਦੁਰਬਾਸ਼ਾ ਤੋਂ ਇਸਦੀ ਰੱਛਯਾ ਕਰਨੇ ਲਈ ਵਿਸ਼ਨੂੰ ਨੇ ਆਪਣਾ ਚੱਕ੍ਰ ਦੁਰਬਾਸ਼ਾ ਦੇ ਪਿੱਛੇ ਛੱਡਿਆ ਸੀ।

†ਪ੍ਰਭੂ ਜੀ ਦੀ ਭਗਤ ਵੱਛਲਤਾ ਦੇ ਪ੍ਰਮਾਣ ਕਵੀ ਜੀ ਨੇ ਦਿੱਤੇ ਹਨ। ‡ਪਾ:—ਕਹੌਂ।

ਬੈਦਕ ਰੀਤੀ, ਲੌਕਿਕ ਕਾਨ[1]।ਤਜਿ ਕਰਿ ਤਤਛਿਨ ਸ਼੍ਰੀਭਗਵਾਨ!॥੩੪॥ ਬਸੀ ਰਹਤਿ ਨਿਸਦਿਨ ਤਿਸ ਕੇਰੇ। ਗੁਨ ਬਿਸਾਲ ਇਹ ਪ੍ਰਭੁ ! ਸਭਿ ਹੇਰੇ'।ਇਮ ਪੂਰਬ ਦਿਸ਼ਿ ਕੀ ਨਿਤਿ ਸੰਗਤਿ। ਕਰਤਿ ਅਰਾਧਨਿ ਮਿਲਿ ਮਿਲਿ ਪੰਗਤਿ॥੩੫॥ਸੰਗ੍ਰਹ ਵਸਤੁਨਿ ਕੋ ਕਰਿ ਪ੍ਰੇਮ॥–ਅਰਪਹਿੰ ਗੁਰੁਨਿ– ਧਾਰਤੇ ਨੇਮ। ਸ਼ਬਦ ਕੀਰਤਨ ਗਾਵਤਿ ਭਲੇ।ਅਨੁਰਾਗਤਿ ਲੋਚਨ ਜਲ ਚਲੇ ॥ ੩੬ ॥ ਪੂਰਬ ਭਾਗ ਜਗੇ ਜਿਨ ਕੇਰੇ। ਤਿਨ ਕੇ ਉਰ ਭਾ ਪ੍ਰੇਮ ਬਡੇਰੇ। ਸਿਮਰਹਿੰ ਵਾਹਿਗੁਰੂ ਸਭਿ ਸਮੈਂ। 'ਦੀਨ ਜਾਨਿ ਦਿਹੁ ਦਰਸ਼ਨ ਹਮੈਂ ॥ ੩੭ ॥ ਸੁਨੇ ਸੁ ਗੁਨ ਸ਼੍ਰੀ ਤੇਗ ਬਹਾਦਰ । ਜਹਿੰ ਸਿਮਰਹਿੰ ਤਹਿੰ ਤਤਛਿਨ ਹਾਦਰ। ਦਰਸ਼ਨ ਦੈਤਿ ਸਹਾਇਕ ਬਨੈਂ। ਇਸ ਮਹਿ ਨਹਿੰ ਕੋ ਸੰਸੈ ਭਨੈਂ' ॥ ੩੮ ॥ ਗੁਰੂ ਗ੍ਰੰਥ ਸਾਹਿਬ ਕੇ ਆਗੇ ।ਹਾਥ ਜੋਰਿ ਬਿਨਵਤਿ ਬਡਭਾਗੇ।'ਕਰਹੁ ਹਮਾਰੀ ਪੂਰਨ ਆਸਾ।ਜਾਗਤਿ ਜੋਤਿ ਮੁਕੰਦ ਸੁ ਦਾਸਾ' ॥੩੯॥ ਕਰਹਿੰ ਤਿਹਾਵਲ ਭਨਿ ਅਰਦਾਸਾ । ਬੈਦਤਿ ਹੈਂ ਕਰਿ ਸਤਿਗੁਰ ਆਸਾ । 'ਨਹਿੰ ਬਿਲਮਹੁ ਸ਼੍ਰੀ ਤੇਗ ਬਹਾਦਰ ! ਦਿਹੁ ਦਰਸ਼ਨ ਹਮ ਬੈਦਹਿੰ ਸਾਦਰ' ॥੪੦॥ ਇਸ ਪ੍ਰਕਾਰ ਪੂਰਬ ਦਿਸ਼ਿ ਮਾਂਹੀ। ਕਿਤਿਕ ਗ੍ਰਾਮ ਮਹਿੰ ਕਿਤ ਪੁਰਿ ਜਾਂਹੀ[2]। ਗੁਰੂ ਪ੍ਰਤੀਖਤਿ ਪ੍ਰੇਮ ਉਪਾਏ।ਜਹਿੰ ਕਹਿੰ ਗੁਨ ਗਾਵਤਿ ਉਮਗਾਏ ॥੪੧॥ ਸ਼੍ਰੀ ਗੁਰੁ ਤੇਗਬਹਾਦਰ ਸ੍ਵਾਮੀ। ਲਖਨੋ ਬ੍ਰਿਤਾਂਤ ਸੁ ਅੰਤਰਜਾਮੀ। ਸਭਿ ਕਾਰਜ ਤਜਿ ਚਾਹਤਿ ਚਲੇ। ਦਰਸ਼ਨ ਦੇਤਿ ਸੰਗਤਾਂ ਭਲੇ ॥੪੨॥ ਜਸੋਂ ਜਸੋਂ ਪ੍ਰੇਮ ਵਧਹਿ ਤਿਨ ਕੇਰਾ। ਤਸੋਂ ਤਸੋਂ ਚਿਤ ਅਕੁਲਾਇ ਬਡੇਰਾ।ਮਿਲਨਿ ਚਹਿਤਿ ਹੈਂ ਸਿੱਖਨਿ ਅਪਨੇ। ਜਿਨਹੁ ਲਗੀ ਲਿਵ ਗੁਰੁ ਗੁਰ ਜਪਨੇ ॥ ੪੩ ॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੌ 'ਪੂਰਬ ਦੇਸ਼ ਸਿੱਖਜਨਿ ਪ੍ਰੇਮ' ਬਰਨਨੰ ਨਾਮ ਖਸ਼ਟ ਚੱਤ੍ਵਾਰਿੰਸਤੀ ਅੰਸੂ ॥ ੪੬ ॥

੪੭. [ਕੜੇ ਗ੍ਰਾਮ ਦਾ ਮਲੂਕ ਦਾਸ]।

ਦੋਹਰਾ ॥ ਸਿੱਖਨਿ ਪ੍ਰੇਮ ਬਿਚਾਰਿ ਕੈ ਤੇਗਬਹਾਦਰ ਚੰਦ। ਮਿਸ ਤੀਰਥ ਇਸ਼ਨਾਨ ਕੋ ਕਹਿ ਕਰਿ ਚਲੇ ਮੁਕੰਦ॥੧॥ ਚੌਪਈ॥'ਕੜੇ'ਸੁ'ਮਾਨਿਕਪੁਰ[3]' ਕੇ ਰਾਹੂ। ਗਮਨੇ ਸਤਿਗੁਰੁ ਬੇਪਰਵਾਹੂ। 'ਸੰਗ ਫਕੀਰਨਿ ਕੋ ਸਮੁਦਾਇ। ਸਿਮਰਨ ਸ਼੍ਰੀ ਪ੍ਰਭੁ ਕਰਤੇ ਜਾਇ ॥ ੨ ॥ਬਸਤ੍ਰ ਕਖਾਇ[4] ਜਿਨਹੁ ਨੇ ਧਾਰੇ । ਕਰ ਤੂੰਬੇ ਜਲ ਪੀਵਨਹਾਰੇ। ਸਿਰ ਪਰ ਊਚੀ ਟੋਪੀ ਧਰੈਂ। ਕਿਤਿਕ

[1] ਲੋਕ ਲਾਜ। [ਕਾਨ=ਲਾਜ, ਮੁਥਾਜੀ]। [2] ਕਿਸੇ ਪਿੰਡ ਵਿੱਚ ਕਿਸੇ ਸ਼ਹਿਰ ਵਿਚ (ਜਿੱਥੇ) ਜਾਂਦੇ ਹਨ। [3] ਕੜੇ ਤੇ ਮਾਣਿਕ ਪਿੰਡ ਦੇ ਰਾਹ। [4] ਭਗਵੇ।

ਬਿਭੂਤਨ ਮਲਿਬੋ ਕਰੈਂ ॥ ੩ ॥ ਬ੍ਰਿੰਦ ਸਿੱਖਨ ਜੋ ਚੜ੍ਹੈ ਤੁਰੰਗਾਬਸਤ੍ਰ ਸ਼ਸਤ੍ਰ ਸੁਭ ਧਰਿ ਕੈ ਅੰਗ ।ਪ੍ਰਥਮ ਪਹੁਚੇ ਸੁਰਸਰਿ ਥਾਨ।ਨਿਰਮਲ ਨੀਰ ਪੁਨੀਤ ਮਹਾਨ ॥ ੪ ॥ ਜਾਇ ਕੂਲ ਪਰ ਕੀਨਸਿ ਡੇਰਾ।ਪਾਪ ਨਿਵਾਰਨਿ ਦਰਸ਼ਨ ਹੇਰਾ । ਮਨਭਾਵਤਿ ਸਭਿ ਕਰਨੋ ਸ਼ਨਾਨਾ । ਜਥਾ ਸ਼ਕਤਿ ਦੇ ਕਰਿ ਦਿਜ ਦਾਨਾ ॥ ੫ ॥ ਦੈ ਦਿਨ ਟਿਕੇ ਸੁਰਸਰੀ ਤੀਰ । ਦਰਸਹਿ ਸਤਿਗੁਰੁ ਕੌ ਨਚ ਭੀਰ । ਤਹਿ ਤੇ ਆਗੇ ਗਮਨੇ ਸ੍ਵਾਮੀ । ਪੂਰਨਿ ਕਾਮਨਾ ਸਿੱਖਨਿ ਕਾਮੀ[1] ॥੬॥ ਥਲ ਕਛਾਰ[2] ਕੋ ਸੁੰਦਰ ਆਵਾ । ਖਿਲਤਿ ਅਖੇਰ ਤਹਾਂ ਮਨ ਭਾਵਾ। ਆਮਿਖ ਪਾਵਨ ਹੈ ਜਿਨ ਕੇਰੇ[3] । ਹਤੇ ਹੇਰਿ ਕਰਿ ਫਿਰ ਤਿਸ ਬੇਰੇ ॥੭॥ ਮ੍ਰਿਗਨਿ ਬਿਹੰਗਨਿ ਕੋ ਸੰਘਾਰਿ । ਗਮਨੇ ਖੇਲਤਿ ਪੰਥ ਸ਼ਿਕਾਰ । ਆਮਿਖ ਕਾਟਿ ਕਾਟਿ ਸਭਿ ਲੀਨਿ ।ਨਿਜ ਬਾਜੀ ਸੰਗ ਬਾਂਧਨ ਕੀਨਿ ॥ ੮ ॥ ਇਮ ਬਹੁ ਸੁਭਟ ਸੰਗ ਗੁਰੁ ਚਾਲਤਿ । ਕਰਤਿ ਅਖੇਰ ਮ੍ਰਿਗਨਿ ਕੋ ਭਾਲਤਿ । 'ਕੜੇ' ਸਮੀਪ ਪਹੁਚੇ ਜਾਇ । ਸਾਧ ਮਲੂਕਦਾਸ ਜਿਸ ਨਾਇ ॥੯॥ ਬਸਹਿ ਤਹਾਂ ਸੁ ਬੈਸਨੋ ਧਰਮ । ਕਰਤਿ ਸਦਾ ਹੀ ਆਛੇ ਕਰਮ । ਸੁਨਿ ਕਿਸ ਤੇ 'ਸਤਿਗੁਰੁ ਜੀ ਆਏ' । ਰਿਦੇ ਅਨੰਦ ਭਯੋ ਅਧਿਕਾਏ ॥ ੧੦ ॥–ਮੈਂ ਦਰਸ਼ਨ ਕਰਿ ਹੌਂ ਗੁਰੁ ਕੇਰਾ । ਜਿਨ ਕੋ ਜਸੁ ਬਿਸਤਾਰ ਬਡੇਰਾ । ਹੋਹਿ ਪਰਮ ਮੇਰੋ ਕੱਲਯਾਨ । ਸੁਨੋ ਬਾਕ ਹਿਤ ਦੇ ਕਰਿ ਕਾਨ–॥੧੧॥ ਇਮ ਉਤਸਾਹ ਕਰਤਿ ਬਹੁਤੇਰਾ । ਪੁਨ ਇਕ ਆਯੋ ਜਿਨ ਗੁਰੁ ਹੇਰਾ । ਤਿਸ ਨੇ ਸਗਰੀ ਬਾਤ ਸੁਨਾਈ । 'ਗੁਰੁ ਕੋ ਸੰਗ ਸਾਧੁ ਸਮੁਦਾਈ ॥ ੧੨ ॥ ਚੜ੍ਹੇ ਤੁਰੰਗਮ ਸਿਖ ਕੁਛ ਸਾਥ । ਗਹੇ ਜਿਨਹੁੰ ਨੇ ਆਯੁਧ ਹਾਥ । ਮ੍ਰਿਗਨਿ ਬਿਹੰਗਨਿ ਕੋ ਗਨ ਮਾਰੇ । ਆਏ ਖੇਲਤਿ ਪੰਥ ਸ਼ਿਕਾਰੇ ॥ ੧੩ ॥ ਆਮਿਖ ਕਾਟਿ ਕਾਟਿ ਸਮੁਦਾਏ । ਹਯਨਿ ਸੰਗ ਬਾਂਧਨੋ ਲਟਕਾਏ । ਜਥਾ ਬਨਾਧਿ ਨਿਰਦਯਾਲੂ[4] ਮਾਰੈ । ਤਿਮ ਦੇਖੇ ਮੈਂ ਜੀਵ ਸੰਘਾਰੇ ॥ ੧੪ ॥ ਸਗਰੇ ਜਗਤ ਕਰਹਿ ਜਿਹ ਪੂਜਾ । ਜਿਨ ਕੇ ਸਮ ਕੋ ਸੁਨਨੋ ਨ ਦੂਜਾ । ਅਛਮਤ ਬਿਦਤ ਜਹਾਂ ਕਹਿ ਜਨਿਯਤਿ । ਸਤਿਸੰਗਤਿ ਮਹਿ ਬਡ ਜਸੁ ਭਨਿਯਤਿ' ॥ ੧੫ ॥ ਸੁਨਤਿ ਮਲੂਕਦਾਸ ਭਰਮਾਯਹੁ । ਸ਼ੰਕ ਮਾਨ, ਮਨ ਮਹਿ ਨਹਿ ਭਾਯਹੁ । ਕਹਯੋ –ਬੈਸ਼ਨੋ ਮਤ ਹੈ ਮੇਰੋ। ਸਤਿਗੁਰ ਮਾਸ ਅਹਾਰੀ ਹੋਰੋਂ ॥ ੧੬ ॥ ਕਰਨਿ

---

[1]ਕਾਮਨਾਂ ਵਾਲੇ ਸਿੱਖਾਂ ਦੀਆਂ ਕਾਮਨਾਂ ਪੂਰੀਆਂ ਕਰਨ ਲਈ। [2]ਨਦੀ ਆਦਿ ਦੇ ਕੰਢੇ ਦੀ ਭੋਂ। [3]ਜਿਨ੍ਹਾਂ ਦਾ ਮਾਸ-ਪਵਿੱਤ੍ਰ ਹੁੰਦਾ ਹੈ। [4]ਜਿਵੇਂ ਦਇਆ ਹੀਨ ਸ਼ਿਕਾਰੀ।

ਮਿਲਾਪ ਤਿਨਹੁੰ ਢਿਗ ਜਾਨਾ।ਹੈ ਅਸਮੰਜਸ ਮੈਂ ਮਨ ਜਾਨਾ।ਬੈਠਿ ਸਦਨ ਮਹਿ ਸਿਮਰੋਂ ਹਰਿ ਹਰਿ। ਗੁਰੁ ਬਡ, ਮੈਂ ਲਘੁ,ਨਾਂਹਿਨ ਸਮਸਰ ॥ ੧੭ ॥ ਜਗ ਮੈਂ ਕੋ ਦੁਰਬਲ ਕੋ ਮੋਟਾ। ਕਿਨਹੂੰ ਲਾਭ ਕਿਨਹੂੰ ਕੈ ਤੋਟਾ । ਪਰ ਕੀ ਕਹਾਂ ਬਿਚਾਰ ਕਰੀਜੈ । ਬੈਠਿ ਸਦਨ ਪ੍ਰਭੁ ਕੋ ਸਿਮਰੀਜੈ–॥੧੮॥ਮਿਲਿਬੋ ਕੀ ਪ੍ਰਸੰਨਤਾ ਤਜਿ ਕੈ । ਬੈਠਿ ਰਹਯੋ ਘਰ ਹਰਿ ਹਰਿ ਭਜਿਕੈ । ਸ੍ਰੀ ਗੁਰੁ ਤੇਗਬਹਾਦਰ ਜਾਨਯੋ:–ਹਰਿ ਕੋ ਭਗਤਿ ਸੁਨਤਿ ਭਰਮਾਨਯੋ॥੧੯॥ਬਿਧਿ ਨਿਖੇਧਿ ਕਰਮਨਿ ਬਿਵਹਾਰ[1] । ਯਹਿ ਨਹਿੰ ਸੰਤਨਿ ਕੋ ਬੀਚਾਰ[2] । ਵਹਿਰ ਕ੍ਰਿਆ ਪਿਖਿ ਸ਼ਰਧਾ ਤਯਾਗੀ । ਅੰਤਰ ਬ੍ਰਿਤਿ ਕੋ ਨਹਿੰ ਅਨੁਰਾਗੀ॥੨੦॥ ਤਜਿ ਮਿਲਾਪ ਕੀ ਬਾਤਨਿ, ਬੈਠਯੋ।ਸੁਨਿ ਆਮਿਖ ਕੋ, ਨਾਕ ਸੁ ਐਂਠਯੋ[3]। ਬਿਧਿ ਨਖੇਧ ਤੇ ਕਰਿ ਕੈ ਬਾਹਰ[4] । ਚਹਿਯ ਮਿਲਾਵਨਿ ਤਿਸ ਕੋ ਜ਼ਾਹਰ–॥ ੨੧ ॥ ਇਮ ਸ੍ਰੀ ਤੇਗ ਬਹਾਦਰ ਧਾਰੀ।ਕਰਯੋ ਨਿਹਾਲ ਚਹਸਿ ਉਪਕਾਰੀ । ਬੈਠਿ ਮਲੂਕ ਦਾਸ ਜਥਿ ਰਹਯੋ । ਗਿਨਤੀ ਗਿਨਹਿ, ਨ ਮੁਖ ਕਛੁ ਕਹਯੋ ॥ ੨੨ ॥ ਕਿਤਿਕ ਦੇਰ ਮਹਿੰ ਤਾਂਹਿ ਰਸੋਈ।ਅਨਿਕ ਅੰਨ ਕੀ ਸਿਧ ਸਭਿ ਹੋਈ । ਥਾਲ ਪਰੋਸਯੋ ਪਾਇ ਅਹਾਰ । ਸੁਖਮ ਚਾਵਰ ਮੂੰਗ ਕੀ ਦਾਰ ॥੨੩॥ ਫੁਲਕਾ ਬਹੁਤ ਘ੍ਰਿੱਤ ਕੇ ਸਨੇ । ਠਾਕਰ ਹੇਤੁ ਸੁਧਾਰਤਿ ਘਨੇ। ਅਪਰ ਸਲਵਣ ਪਾਇ ਕਰਿ ਪ੍ਰੇਮ । ਪ੍ਰਥਮ ਭੋਗ ਲਾਵਤਿ ਨਿਤਨੇਮ ॥ ੨੪ ॥ ਬਸਤ੍ਰਨਿ ਸਾਥ ਅਛਾਦਯੋ ਥਾਰ । ਜਾਇ ਧਰਯੋ ਠਾਕਰ ਅਗਵਾਰ । ਘੰਟੋ ਸਿੰਘ ਬਜਾਇ ਬਿਸਾਲੇ । ਖਰੋ ਅਰਾਧਹਿ ਚਿਤ ਗੋਪਾਲੇ ॥੨੫॥ ਬਹੁਰ ਉਠਾਇ ਥਾਲ ਕੋ ਲਯਾਏ । ਬਸਤ੍ਰ ਉਤਾਰਿ ਜਥਹਿ ਦ੍ਰਿਗ ਲਾਏ।ਆਮਿਖ ਦੇਖਯੋ ਬੀਚ ਅਹਾਰ । ਚਾਵਰ ਦਾਰ ਜੁ ਅਨਿਕ ਪ੍ਰਕਾਰ ॥ ੨੬ ॥ ਛਾਲਿ ਮਸਾਲੇ ਰੀਧਯੋ ਨੀਕੇ । ਪਿਖਿ ਅਚਰਜ ਹੋਯਹੁ ਥਿਚ ਹੀ ਕੇ[5] ।–ਇਹ ਕਯਾ ਭਯ ਨ ਜਾਨਯੋਂ ਜਾਇ । ਥਾਰ ਬੀਚ ਕਿਨ ਆਮਿਖ ਪਾਇ ॥ ੨੭ ॥ ਕਹਾਂ ਭਈ ਗਤਿ ਹੈ ਪ੍ਰਭੁ ਮੇਰੇ!–।ਕਰਹਿ ਬਿਚਾਰ ਮਹੰਤ ਘਨੇਰੇ।ਪੁਨ ਸਤਿਗੁਰ ਕੀ ਚਿਤਵਤਿ ਬਾਤ ।–ਠਾਕਰ ਰੂਪ ਸੁ ਆਮਿਖ ਖਾਤਿ ॥ ੨੮ ॥ ਤਿਨਹੁੰ ਭੋਗ ਆਮਿਖ ਕੋ ਲਾਯਹੁ । ਮਨ ਮੇਰੇ ਕੋ ਭਰਮ ਮਿਟਾਯਹੁ । ਸੁਨਤਿ ਮਾਸ ਮਨ ਸੰਕਤਿ ਮੇਰਾ।ਮਿਲਿਬੋ ਤਯਾਗ ਰਹਯੋ ਇਸ ਬੇਰਾ॥੨੯॥ਭੋਰਯੋ ਭੋਗੁ ਸੁ

[1]ਵਿਧੀ ਨਿਖੇਧੀ ਕਰਮਾਂ ਦਾ ਵਿਵਹਾਰ ਹੈ । [2]ਇਸ ਨੂੰ ਸੰਤ ਨਹੀਂ ਵਿਚਾਰਦੇ । [3]ਨਕ ਚਾੜ੍ਹਿਆ ਹੈ । [4]ਤੋਂ ਬਾਹਰ ਕਰਕੇ । [5]ਹਿਰਦੇ ਵਿਚ।

ਠਾਕੁਰ ਬਨਿ ਕੈ। ਸ਼ੰਕਾ ਹਰਨ ਹੇਤੁ ਮਮ ਮਨ ਕੈ। ਇਸ ਬਿਨ ਅਪਰ ਨ ਕਾਰਨ ਕੋਈ। ਸਦਾ ਅਲੇਪ ਪ੍ਰਭੂ ਗੁਰੁ ਸੋਈ॥੩੦॥ਛੁਵ ਨ ਸਕਹਿ ਜਿਸ ਕ੍ਰਿਯਾ ਕਲਾਪ[1]। ਸਭਿ ਕੋ ਪ੍ਰੇਰਕ ਆਪੇ ਆਪ। ਤਿਸ ਕੇ ਕਰਮਨਿ ਕਸ਼ਾ ਅਵਰੇਖਨਿ[2]। ਨੀਕੋ ਹੈ ਸ਼ਰਧਾ ਧਰਿ ਦੇਖਨਿ ॥ ੩੧ ॥ ਜਿਸ ਕੋ ਦਰਸ਼ਨ ਚਾਹਤਿ ਜਗਤ।ਕਰਤਿ ਕ੍ਰਿਤਾਰਥ ਲਖਹਿ ਜੁ ਭਗਤ। ਸਿੱਖ ਅਰਾਧਹਿੰ ਚਹੁੰਦਿਸ਼ਿ ਜਿਸ ਕੋ।ਪੁਰਹਿੰ ਮਨੋਰਥ ਹਿਤ ਸਭਿ ਕਿਸ ਕੋ ॥ ੩੨ ॥ ਬ੍ਰਿੱਤਿ ਅਖੇਰ ਕਰਤਿ ਨਿਤ ਲੀਲ੍ਹਾ। ਰਾਮਚੰਦ ਬਲਵਾਨ ਛਬੀਲਾ । ਪੁਰਸ਼ੋਤਮ ਮਿਰਜਾਦਕ ਨੀਕੋ। ਕਰਨਹਾਰ ਸੇਵਕ ਕੇ ਜੀਕੇ[3]* ॥ ੩੩ ॥ ਪੁਨ ਸ਼੍ਰੀ ਕ੍ਰਿਸ਼ਨ ਭਏ ਅਵਤਾਰ।ਲੀਲ੍ਹਾ ਕੀਨਸਿ ਅਨਿਕ ਪ੍ਰਕਾਰ।ਤਥਾ ਇਨਹੁੰ ਕੇ ਜੋ ਬਡ ਭਏ।ਆਯੁਧ ਧਰਤਿ ਜੁੱਧ ਜੈ ਕਏ॥੩੪॥ਯਾਂਤੇ ਲਖੀਯਤਿ ਹੈ ਇਹ ਆਦਿੰ। ਬੀਰ[4], ਸ਼ਸ਼ਤ੍ਰ ਧਰਿ ਕੀ ਸੁ ਮ੍ਰਿਯਾਦਿ। ਨਈ ਅਨੀਤਿ ਨ ਕੀਨੀ ਕੋਇ। ਮੈਂ ਮੂਰਖ ਹੁਇ ਤਰਕੀ ਜੋਇ॥ ੩੫ ॥ ਸਮਰਥ ਕੋ ਨਹਿੰ ਦੋਸ਼ ਕਦਾਈ। ਸ਼ਿਵ ਸੰਘਾਰਕ ਸ੍ਰਿਸ਼ਟਿ ਸਬਾਈ[5]। ਸੂਤ ਕਥਤਿ ਮੁਨਿ ਮਹਿੰ ਇਤਿਹਾਸਾ[6]।ਬਿਨ ਅਪਰਾਧ ਹਲੀ ਸੁ ਬਿਨਾਸਾ[7]–॥੩੬॥ਇਮਬਿਚਾਰਕਰਿ ਸ਼ਰਧਾ ਧਾਰੀ।ਗੁਰੁ ਅਵਤਾਰ ਜਾਨਿ ਭ੍ਰਮ ਟਾਰੀ। ਘਨ ਕੇ ਪਟਲ ਦੁਰਹਿ ਰਵਿ ਜੈਸੇ[8]। ਸੰਕ ਮਲੂਕਦਾਸ ਭਈ ਤੈਸੇ ॥ ੩੭ ॥ ਪਤਾ ਪਿਖ੍ਯੋ ਇਹ ਪੌਨ ਬਹੀ ਹੈ[9]। ਨਸ੍ਯੋ ਸੰਕ ਘਨ[10], ਪਿਖ੍ਯੋ ਸਹੀ ਹੈ[11]। ਦਰਸ਼ਨ ਕੀ ਲਾਲਸ ਬਡ ਜਾਗੀ।ਪਗਪੰਕਜ ਕੋ ਭਾ ਅਨੁਰਾਗੀ॥੩੮॥ਅਪਨਿ ਆਪ ਕੋ ਬਹੁਤ ਧਿਕਾਰ੍ਯੋ। ਬਹੁਰ ਰਿਦੇ ਮਹਿੰ ਅਸ ਪ੍ਰਣ ਧਾਰ੍ਯੋ।–ਕਲਿਜੁਗ ਮੈਂ ਸਤਿਗੁਰ ਅਵਤਾਰ। ਛਪੇ ਨਹੀਂ, ਸਭਿ ਜਗ ਬਿਸਤਾਰ॥੩੯॥ਅਬਿ ਮੋਰੇ ਮਨ ਕੀ ਗਤਿ ਜਾਨਹਿੰ । ਆਪ ਹਕਾਰਨਿ ਮੋਕੋ ਠਾਨਹਿੰ । ਕਰਹਿੰ

[1]ਸਮੂਹ ! [2]ਕੀ ਪਰਖਣਾ ਹੈ। [3]ਸੇਵਕਾਂ ਦੇ ਜੀ ਦੀਆਂ ਪੂਰਨ ਵਾਲੇ। [4]ਮੁੱਢ ਤੋਂ। [5]ਸੂਰਮੇ ਹੋਕੇ । [6](ਜਿਵੇਂ) ਸਾਰੀ ਸ੍ਰਿਸ਼ਟੀ ਦੇ ਮਾਰਨ ਵਾਲੇ ਸ਼ਿਵ (ਨੂੰ ਦੋਸ਼ ਨਹੀਂ ਹੈ)। [7]ਸੂਤ (ਬ੍ਰਹਮਣ) ਮੁਨੀਆਂ ਵਿਚ ਇਤਿਹਾਸ ਕਥਨ ਕਰ ਰਿਹਾ ਸੀ। [8]ਹਲੀ (ਬਲਭੱਦ੍ਰ ਗਿਆ ਸੀ ਤੀਰਥਾਂ ਨੂੰ ਤੇ ਸ਼ਰਾਬ ਪੀਤੀ ਹੋਈ ਸੀ ਅਗੋਂ ਸੂਤ ਅਦਬ ਲਈ ਨਾ ਉਠਿਆ ਉਸਨੂੰ ਕ੍ਰੋਧ ਆਇਆ ਤਾਂ ਉਸਨੇ) ਬਿਨਾਂ ਅਪਰਾਧ ਮਾਰ ਦਿੱਤਾ ਸੂਤ ਨੂੰ। [9]ਬੱਦਲ ਦੇ ਪੜਦੇ ਵਿੱਚ ਜਿਵੇਂ ਸੂਰਜ ਲੁਕਿਆ ਹੋਯਾ ਹੋਵੇ । [10]ਜੋਹੜਾ ਇਹ ਪਤੀਆ ਵੇਖਿਆ ਹੈ ਇਹ ਪੌਣ ਵਰਗੀ ਹੈ। [11]ਸ਼ੰਕਾ ਰੂਪ ਬੱਦਲ ਨਾਸ ਹੋਯਾ । [12]ਸਹੀ (ਗੁਰੂ ਰੂਪੀ ਸੂਰਜ) ਨੂੰ ਵੇਖ ਲਿਆ।

*ਪਾ:–ਕਰਨ ਹਾਰ ਹਿਤ ਸੇਵਕ ਜੀਕੇ।

ਕ੍ਰਿਤਾਰਥ ਦਰਸ਼ਨ ਦੇਯ।ਰਾਖਹਿ ਲਾਜ ਦਾਸ ਲਖਿ ਲੇਯ-॥ ੪੦ ॥ ਏਵ ਮਨੋਰਥ ਧਰਿ ਕਰਿ ਬੈਸਾ। ਧਯਾਨ ਪਰਾਇਣ[1] ਥਿਰ ਜਵ ਜੈਸਾ। ਕਰਿ ਕੈ ਪ੍ਰੇਮ ਅਰਾਧਤਿ ਭਯੋ। ਤਨ ਕੀ ਸੁੱਧਿ ਬਿਸਰ ਤਬਿ ਗਯੋ ॥੪੧॥ ਸ਼੍ਰੀ ਗੁਰੂ ਤ੍ਯੋਗ ਬਹਾਦਰ ਜਾਨੀ।-ਬੈਠਜੋ ਸਾਧੁ ਪ੍ਰਤੱਗਯਾ ਠਾਨੀ-। ਨਿਜ ਸਿੱਖਨਿ ਕੋ ਬਾਕ ਬਖਾਨਾ। [2]ਸੰਤ ਮਲੂਕਦਾਸ ਬੁਧਿਵਾਨਾ ॥ ੪੨ ॥ ਤਿਸ ਕੈ ਸੰਗ ਮਿਲਨਿ ਹਮ ਚਾਹਤਿ। ਸੋ ਭੀ ਆਵਨਿ ਰਿਦੈ ਉਮਾਹਤਿ। ਸਿਵਕਾ ਲੈ ਜਾਵਹੁ ਤਿਸ ਪਾਸ। ਹਮਰੋ ਆਵਨਿ ਕਰਹੁ ਪ੍ਰਕਾਸ਼ ॥੪੩॥ ਊਪਰ ਸਾਦਰ ਤਾਂਹਿ ਚਢਾਇ। ਆਨਹੁ ਹਮ ਸਮੀਪ ਤਿਹ ਜਾਇ'। ਸੁਨਿ ਕਰਿ ਦਾਸ ਪਾਲਕੀ ਲੀਨਿ। ਗਏ ਬੂਝਿ ਕਰਿ ਜਹਿੰ ਥਲ ਚੀਨਿ ॥੪੪॥ ਨਮੋ ਕਰੀ ਗੁਰੁ ਕਹਿਵਤ ਕਹੀਂ। ਸੁਨਿ ਹਰਖਜੋ ਨਹਿੰ ਸ਼ੇਕਾ ਰਹੀ। ਭਯੋ ਅਰੂਢਿ ਪਾਲਕੀ ਮਾਂਹਿ। ਕੁਛ ਚੇਲੇ ਲੈ ਕਰਿ ਸੰਗ ਵਾਹਿ[3]॥੪੫॥ਆਨੰਦ*ਮਗਨ ਸਹਿਤ ਬਡਿਆਈ। ਆਇ ਨਿਕਟਿ ਉਤਰਜੋ ਸਹਿਸਾਈ। ਪਰਜੋ ਚਰਨ ਪਰ ਮਸਤਕ ਧਾਰਿ। ਕਰਜੋ ਦੋਹਰਾ ਏਕ ਉਚਾਰ ॥ ੪੬ ॥ ਦੋਹਰਾ ॥ [4]ਮਲੂਕਾ ਪਾਪੀ ਪੋਡਕੋ[5] ਭਗਤਿ ਨ ਜਾਨੀ ਤੋਹਿ। ਭਗਤਿ ਲਿਖੀ ਥੀ ਅਵਰ ਕੋ ਪ੍ਰਭੁ ਧੋਖੇ ਦੇ ਮੋਹਿ[6]॥ ੪੭ ॥ ਸੁਨਿ ਮਲੂਕ ਤੇ ਦੋਹਰਾ ਸ਼੍ਰੀ ਗੁਰੁ ਕਰੁਨਾ ਧਾਰਿ। ਤਿਸ ਪ੍ਰਤਿ ਉੱਤਰ ਕੋ ਕਹਜੋ ਧੀਰਜ ਦੀਨਿ ਉਦਾਰ। ॥੪੮॥ [7]ਸੁਨਿ ਮਲੂਕ ਹਰਿ ਕੇ ਭਗਤ ! ਨਹਿੰ ਰਾਖੋ ਮਨ ਦੋਹ। ਭਗਤ ਲਿਖੀ ਥੀ ਅਵਰ ਕੋ ਕਰਿ ਕਿਰਪਾ ਦਈ ਤੋਹਿ'॥੪੯॥ਪਿਖਿ ਸਤਿਗੁਰ ਕੋ ਦਰਸ ਕੋ ਭਯੋ ਨਿਮਗਨ ਅਨੰਦ। ਨ੍ਰਿਪਤਿ ਬੀਰ ਬਰ ਬਖ ਤਨ[8], ਮਨ ਬ੍ਰਹਮਗ੍ਯਾਨ ਅਮੰਦ†॥੫੦॥ਹਾਥਜੋਰਿ ਹੁਇਕਰਿਖਰੋਕਰਿਉਸਤਤਿ ਬਹੁ ਭਾਂਤਿ।[9]ਗੁਨ ਸਮੁੰਦ੍ਰ,ਮੈਂ ਕਥੋਂ ਕਿਮ ਕੁਮਤਿ ਕੁਚੀਲਕੁਜਾਤਿ'॥੫੧॥ਬਹੁ ਬਿਨਤੀ ਕਰਿ ਲੈ ਗਯੋ ਗੁਰ ਕੋ ਨਿਜ ਗ੍ਰਿਹ ਮਾਂਹਿ। ਸੇਵਾ ਅਨਿਕ ਪ੍ਰਕਾਰ ਕੀ ਕੀਨਿ ਦੀਨ ਬਨ ਤਾਂਹਿ॥੫੨॥ਬਾਰ ਬਾਰ ਚਰਨਨਿ ਪਰਜੋ ਭੂਲ।ਛਮਾ ਕਰਿਵਾਇ। ਹਰਜੋ ਭਰਮ ਨਿਸ਼ਚੈ ਧਰਜੋ ਆਪਨਪੌ ਸਭਲਾਇ ॥ ੫੩ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੌ 'ਮਲੂਕ ਦਾਸ' ਪ੍ਰਸੰਗ ਬਰਨਨੰ ਨਾਮ ਸਪਤਚਤ੍ਵਾਰਿੰਸਤੀ ਅੰਸੂ ॥ ੪੭ ॥

---

[1]ਆਸਰੇ। [2]ਗੁਰਾਂ ਦੀ ਕਹੀ ਹੋਈ (ਗੱਲ)ਜਾ ਕਹੀ। [3]ਉਹ। [4]ਮੁੱਢੋਂ ਹੀ ਪਾਪੀ ਹੈ ਭਾਵ ਜਨਮ ਤੋਂ ਹੀ ਪਾਪੀ ਹੈ। [5]ਪ੍ਰਭੂ ਨੇ ਭੁਲੇਖੇ ਵਿੱਚ ਮੈਨੂੰ ਦੇ ਦਿੱਤੀ। [6]ਤਨ ਉਤੇ ਸ਼ੁਸ਼ਟ ਤੇ ਬੀਰ ਰਾਜਿਆਂ ਵਾਲਾ ਲਿਬਾਸ ਹੈ। [7]ਭਾਵ ਮੈਂ ਹਾਂ। *ਪਾ:-ਅਨਦਿਨ। †ਪਾ-ਅਨੰਦ।

੪੮. [ਗੁਰੂ ਜੀ ਤ੍ਰਿਬੇਣੀ ਪੁੱਜੇ]।

ਦੋਹਰਾ।ਮਹਾਂ ਸਿੰਘਾਸਨ ਪਰ ਗੁਰੂ ਹਾਥ ਜੋਰਿ ਬੈਠਾਇ।ਅਨਿਕ ਪ੍ਰਕਾਰਨਿ ਆਸਨ ਕੋ ਤਬਿ ਮਲੂਕ ਕਰਿਵਾਇ ॥ ੧ ॥ ਚੌਪਈ ॥ ਚਾਰ ਪਰੋਸਨੋ ਧਰਨੋ ਅਗਾਰੀ। ਖਰੇ ਹੋਇ ਬਹੁ ਬਿਨੈ ਉਚਾਰੀ।ਨਿਤ ਸ਼ਰਧਾ ਸੋਂ ਭੋਗ ਲਗਾਵੋਂ। ਨਹਿੰ ਸਰੂਪ ਪ੍ਰਭੁ ਕੋ ਦਰਸਾਵੋਂ ॥ ੨ ॥ ਆਜ ਪ੍ਰਤੱਖਸ਼ ਦ੍ਰਿਗਨਿ ਕੋ ਆਗਾ। ਠਾਕੁਰ ਭੋਗ ਲਗਾਵਨਿ ਲਾਗਾ। ਭਯੋ ਸਫਲ ਮੈਂ, ਗ੍ਰਿਹ ਚਲਿ ਆਏ। ਭੋਜਨ ਅਚਹਿੰ ਹੋਹਿੰ ਤ੍ਰਿਪਤਾਏ' ॥ ੩ ॥ ਦੇਖਿ ਭਾਉ ਸ਼੍ਰੀ ਗੁਰ ਤਿਸ ਕੇਰਾ। ਭੋਜਨ ਅਚਨੋ ਕ੍ਰਿਪਾ ਕਰਿ ਹੇਰਾ। ਭਯੋ ਕ੍ਰਿਤਾਰਥ ਕਸ਼ਟ ਨਿਵਾਰੇ।ਪੁਨ ਸੇਵਾ ਕੀਨਸਿ ਹਿਤ ਧਾਰੇ।।੪।।ਨਿਸਾ ਬਾਸ ਕਰਿਕੇ ਗੋਸਾਈਂ। ਜਾਗੇ ਪੁਨ ਪ੍ਰਭਾਤਿ ਹ੍ਵੈ ਆਈ । ਆਦਿ ਸ਼ਨਾਨ ਸੋਚ ਕਰਿ ਸਾਰੇ। ਸ਼੍ਰੀ ਗੁਰੂ ਭਏ ਚਢਨਿ ਕਹੁ ਤਯਾਰੇ ॥ ੫ ॥ ਜੋਤਿਕ ਸੰਗਤਿ ਤਹਿੰ ਤੇ ਆਈ। ਅਰਪਿ ਉਪਾਇਨ ਕੋ ਸਮਦਾਈ। ਜੋ ਜੋ ਗੁਰ ਹਿਤ ਰਾਖਨਿ ਕਰੀ। ਸੋ ਸਭਿ ਆਨਿ ਅਗਾਰੀ ਧਰੀ।।੬।।ਸੰਗਤਿ ਪਰ ਬਹੁ ਖੁਸ਼ੀ ਕਰੀ ਹੈ।ਦਾਸਨਿ ਕੀ ਅਪਦਾ ਸੁ ਹਰੀ ਹੈ। ਮਾਰਗ ਗਮਨ ਕੀਨ ਗੁਰੂ ਪੂਰੇ। ਅਨਿਕ ਪ੍ਰਕਾਰਨਿ ਵਾਹਨ ਰੂਰੇ ।।੭।।ਮਾਤ ਨਾਨਕੀ ਸੰਗ ਚਲੰਤੀ। ਚਢਿ ਸਯੰਦਨ ਸੁੰਦਰ ਸੁਖਵੰਤੀ।ਸ਼੍ਰੀ ਗੁਜਰੀ ਡੋਰੇ ਪਰ ਚਾਲੈ। ਜ਼ਰੀ ਸਿਤਾਰਨਿ ਦਿਪਤਿ ਬਿਸਾਲੈ ॥ ੮ ॥ ਬ੍ਰਿੰਦ ਦਾਸੀਆਂ ਸੰਗ ਸਿਧਾਰੀ । ਜਥਾ ਜੋਗ ਸਭਿ ਲੇ ਅਸਵਾਰੀ। ਸਾਧਨਿ ਕੋ[1] ਸਮੁਦਾਇ ਸਿਧਾਰੈ। ਗੁਰੂ ਸੰਗਤਿ ਤੇ ਜਨਮ ਸੁਧਾਰੈਂ।।੯।।ਸਿਖ ਤੁਰੰਗਨਿ ਪਰ ਅਸਵਾਰ ।ਅਨਿਕ ਬਿਧਿਨਿ ਕੇ ਆਯੁਧ ਧਾਰਿ। ਤੀਰਥ ਮੱਜਨ ਕੀਨਿ ਬਹਾਨਾ।ਕਰਨਿ ਹੇਤੁ ਸਿੱਖਨਿ ਕਲਯਾਨਾ ॥ ੧੦ ॥ ਨਿਤਪ੍ਰਤਿ ਮਾਰਗ ਜਾਇ ਅਗਾਰੀ। ਜੋ ਨਰ ਮਿਲਹਿ ਭਾਵਨਾ ਧਾਰੀ। ਤਿਸ ਕੀ ਸਕਲ ਆਪਦਾ ਟਾਰੀ। ਕਰਤਿ ਜਾਤਿ ਕੱਲਯਾਨ ਉਦਾਰੀ ॥ ੧੧ ॥ ਤੀਰਥ ਰਾਜ ਪ੍ਰਯਾਗ ਬਿਸਾਲਾ। ਤਹਾਂ ਪਹੁਚੇ ਜਾਇ ਕ੍ਰਿਪਾਲਾ। [2]ਸਤਿ ਸੰਗਤਿ ਸਿੱਖਨਿ ਬਡ ਭਾਗੀ। ਪਰਮ ਛੋਤ੍ਰ ਗੁਰ ਦਰਸ਼ਨ ਲਾਗੀ' ॥ ੧੨ ॥ ਜਹਾਂ ਤ੍ਰਿਬੇਨੀ ਸੰਗਮ[3] ਹੋਵਾ। ਪ੍ਰਥਮ ਜਾਇ ਤਹਿੰ ਗੁਰੂ ਖਰੋਵਾ। ਕਰਨੋ ਫਰਸ਼ ਪੁਨ ਗਏ ਅਸੀਨ। ਜੁਗ ਸੰਲਿਤਾ[4] ਦ੍ਰੁਤਿ ਦੇਖਾਨ

---

[1]ਸਾਧਾਂ ਦਾ। [2]ਵਡਭਾਗੇ ਸਿੱਖਾਂ ਲਈ ਸਤਿ ਸੰਗਤ ਕਰਨ ਵਾਸਤੇ ਗੁਰ ਦਰਸ਼ਨ ਰੂਪੀ ਪਰਮ ਛੋਤ੍ਰ (ਲੰਗਰ) ਲੱਗਾ। [3]ਤਿੰਨਾਂ ਨਦੀਆਂ ਦਾ ਮੇਲ। [4]ਭਾਵ ਗੰਗਾ ਜਮਨਾ।

ਕੀਨਿ॥੧੩॥ਜਲਉ ਜਲ[1],ਇਕ ਸਮਾਮਲ[2] ਬਾਰੀ।ਸਾਰਸੁਤੀ ਬਿਦਤਾਇ[3] ਮਝਾਰੀ। ਪਾਪ ਅਨੇਕਨਿ ਕਤਰਨਿ ਛੈਨੀ[4]। ਬਡ ਸੋਭਾ ਤਿਹ ਹੋਤਿ ਤ੍ਰਿਬੈਨੀ[5]॥੧੪॥ਸਤ[6] ਰਜ[7] ਤਮ[8] ਤੀਨਹੁੰ ਕੋ ਰੰਗ।ਮਨਹੁੰ ਬਿਦਤਿ ਹੁਇ ਉਠਹਿ ਤਰੰਗ। ਜਨੁ ਤ੍ਰੈ ਦੇਵਨਿ[9] ਕੇਰ ਸਰੀਰ। ਰਹੋ ਪ੍ਰਕਾਸ਼ ਹੋਇ ਕਰਿ ਨੀਰ ॥ ੧੫ ॥ ਮਨਹੁੰ ਤ੍ਰਿਸੰਧਯਾ[10] ਸੂਰਜ ਕੇਰੀ। ਪਾਪ ਤੋਮ ਤਮ ਹਰਤਿ ਘਨੇਰੀ[11]। ਤੀਨੋ ਤਾਪ ਬਿਦਾਰਨਿ ਹੇਤੁ। ਤੀਨੋ ਰੰਗ ਧਰੇ ਦੁਤਿ ਦੇਤਿ ॥ ੧੬ ॥ ਨਿਰਮਲ ਜਲ ਕੀ ਅਤਿ ਹੁਇ ਸ਼ੋਭਾ। ਅਸ ਜਨ ਕੌਨ ਨ ਪਿਖਿ ਮਨ ਲੋਭਾ। ਪ੍ਰਥਮ ਗੁਰੂ ਜੀ ਮੱਜਨ ਕੀਨਾ।ਹੁਤੇ ਜੁ ਦਿਜ ਢਿਗ ਦਾਨ ਸੁ ਦੀਨਾ ॥ ੧੭ ॥ ਸੁਨਿ ਸੁਨਿ ਬਿੱਪ੍ਰ ਆਇ ਸਮੁਦਾਏ।ਸੋ ਭੀ ਲੈ ਕਰਿ ਦਾਨ ਸਿਧਾਏ। ਬਿੱਪ੍ਰ ਬ੍ਰਿੰਦ ਸੁਨਿ ਸੁਨਿ ਪੁਨ ਆਵਤਿ। ਜਾਤਿ ਨ ਛੂਛੇ,ਗੁਰੂ ਤੇ ਪਾਵਤਿ॥੧੮॥ਤਿਸ ਦਿਨ ਸਗਰੇ ਗੁਰ ਭਗਵਾਨ।ਦੇਤੇ ਰਹੇ ਦਿਜਨਿ ਕਹੁ ਦਾਨ*। ਜਿਤਿਕ ਸਮਿੱਗ੍ਰੀ ਗੁਰੂ ਕੇ ਪਾਸ। ਸਰਬ ਸੁ ਦੇਤਿ ਭਏ ਦਿਜ ਰਾਸ॥੧੯॥ਮਾਤ ਨਾਨਕੀ ਗੂਜਰੀ ਸਹਿਤਾਕਰੇ ਸ਼ਨਾਨ ਦਾਨ ਦੇ ਮਹਿਤ। ਅਪਰ ਸਰਬ ਨੇ ਮੱਜਨ ਕੀਨਿ।ਜਥਾ ਸ਼ਕਤਿ ਬਿੱਪ੍ਰਨਿ ਧਨ ਦੀਨਿ ॥੨੦॥ ਸੰਗਤਿ ਨੇ ਸੁਨਿ ਸਤਿਗੁਰੂ ਆਏ। ਇਕਠੇ ਹੋਤਿ ਭਏ ਸਮੁਦਾਏ। ਲੈ ਲੈ ਅਨਿਕ ਪ੍ਰਕਾਰ ਉਪਾਇਨ। ਆਏ ਰਿਦੇ ਧਾਰ ਕਰਿ ਭਾਇਨ[12] ॥ ੨੧ ॥ ਪੂਜਾ ਕਰੀ ਅਨੇਕ ਪ੍ਰਕਾਰ।ਹਾਥ ਜੋਰਿ ਬੰਦਨ ਕੋ ਧਾਰਿ। ਬਿਨਤੀ ਕਰਿਕੈ ਅਧਿਕ ਰਿਝਾਏ।ਸਭਿ ਸੰਗਤਿਨੇਬਾਕ ਅਲਾਏ॥੨੨॥ਹਮਰੇ ਭਾਗਨਿਕਰਿ ਤੁਮ ਆਏ।ਦੀਨਬੰਧੁ ਸ਼ੁਭ ਬਿਰਦ ਸਦਾਏ।ਮੱਜਨ ਤੀਰਥ ਕੀਨਿ ਬਹਾਨਾ। ਆਏ ਕਰਨਿ ਹਮਹਿੰ ਕੱਲਜਾਨਾ। ੨੩ ॥ ਬਸਹੁ ਇਹਾਂ ਕੇਤਿਕ ਦਿਨ

---

[1]ਗੰਗਾ ਦਾ। [2]ਜਮਨਾ ਦਾ। [3]ਭਾਵ-ਸੁਰੱਸਤੀ ਉਂਵ ਏਥੇ ਨਹੀਂ ਮਿਲਦੀ, ਮੰਨਿਆਂ ਜਾਂਦਾ ਹੈ ਕਿ ਹੇਠੋਂ ਹੇਠੋਂ ਆਕੇ ਏਥੇ ਮਿਲਦੀ ਹੈ। [4]ਕਤਰਨ ਨੂੰ ਜੋ ਛੈਣੀ ਵਤ ਹੈ। [5]ਤ੍ਰੈ ਨਦੀਆਂ (ਗੰਗਾ ਜਮਨਾ ਸੁਰਸਤੀ) ਦੇ ਸੰਗਮ। [6]ਸਤ ਦਾ ਚਿੱਟਾ ਰੰਗ ਹੈ। [7]ਰਜ ਦਾ ਲਾਲ। [8]ਤਮ ਦਾ ਕਾਲਾ। [9]ਤ੍ਰੈ ਦੇਵਤਿਆਂ (ਬ੍ਰਹਮਾ, ਵਿਸ਼ਨੂੰ, ਸ਼ਿਵ)। [10]ਤਿੰਨ ਸੰਧਿਆ (ਸਵੇਰ, ਦੁਪਹਿਰ, ਸੰਧਯਾ)। [11]ਸਮੂਹ ਪਾਪਾਂ ਦੇ ਅੰਧੇਰੇ ਨੂੰ ਬਹੁਤੀ ਹਰਨ ਵਾਲੀ। [12]ਸ਼ਰਧਾ। *ਇਨ੍ਹਾਂ ਪਾਸਿਆਂ ਵਲ ਮੰਗਤੇ ਅਕਸਰ ਬ੍ਰਹਮਨ ਹੀ ਹਨ, ਸਤਿਗੁਰਾਂ ਦਾ ਪੁੰਨਦਾਨ ਕਰਨਾ ਤਾਂ ਦਸਮ ਸਤਿਗੁਰਾਂ ਨੇ ਵੀ ਲਿਖਿਆ ਹੈ। ਯਥਾ-'ਪੁੰਨ ਦਾਨ ਦਿਨ ਕਰਤਿ ਬਿਤਏ' ਪਰ ਕਿਨ੍ਹਾਂ ਜਾਤੀਆਂ ਨੂੰ ? ਇਹ ਵੇਰਵਾ ਨਹੀਂ ਦੱਸਿਆ। ਦਾਨ ਕਰਨਾ ਵੀ ਕੱਲਜਾਨ ਲਈ ਨਹੀਂ ਸੀ। ਸਤਿਗੁਰਾਂ ਦੀ ਤਜਾਗ ਬ੍ਰਿਤੀ ਆਏ ਧਨ ਨੂੰ ਲੋੜਵੰਦਾਂ ਪਰ ਖਰਚ ਕਰਕੇ ਪ੍ਰਸੰਨ ਹੁੰਦੀ ਸੀ।

ਆਪ। ਦਿਹੁ ਦਰਸ਼ਨ ਕੋ ਹਤਿ ਤੈ ਤਾਪ।ਸਭਿ ਸੰਗਤਿ ਕੀ ਹੈ ਅਭਿਲਾਖਾ। ਅਪਨਿ ਭਲੇ ਹਿਤ ਹਮ ਨੈ ਭਾਖਾ[1] ॥ ੨੪ ॥ ਸੁਨਿ ਪ੍ਰਸੰਨ ਹੁਇ ਸਤਿਗੁਰੁ ਕਹਸੋ।'ਹਮਹੁ ਰਾਖਿਬੋ ਤੁਮ ਨੇ ਕਹਸੋ। ਜਾਨੋ ਤੀਰਥ ਕਰਨਿ ਅਗੋਰੇ।ਹੈ ਜੋ ਪੂਰਬ ਦੇਸ਼ ਬਡੇਰੇ' ॥੨੫॥ਸੁਨਿ ਸੰਗਤਿ ਨੇ ਪੁਨਹਿ ਬਖਾਨਾ।'ਤੀਰਥ ਧਰਹਿੰ ਨਰਨਿ ਅਘ ਨਾਨਾ'।ਤੁਮਰੋ ਹੋਇ ਸਪਰਸ਼ਨਿ ਜਬੈ।ਪਾਵਨ ਹੋਤਿ ਨਾਸ਼ ਅਘ ਸਬੈ ॥ ੨੬ ॥ ਤੀਰਥ ਗਨ ਕੋ ਕਰਨਿ ਪੁਨੀਤ । ਗਮਨਤਿ ਹੋ ਇਮ ਇੱਛਾ ਚੀਤ । ਤਉ ਕਾਮਨਾ ਸੰਗਤਿ ਕੇਰੀ । ਪੂਰਨ ਕਰਿਬੋ ਉਚਿਤ ਬਡੇਰੀ ॥ ੨੭ ॥ ਕਰੋ ਕ੍ਰਿਤਾਰਥ, ਕੋ ਦਿਨ ਰਹੀਅਹਿ । ਬਹੁਰ ਗਮਹੁ ਜੈਸੇ ਚਿਤ ਚਹੀਅਹਿ।ਬਹੁਤ ਦਿਵਸ ਕੀ ਹਮਰੇ ਆਸਾ।ਤੁਮ ਪੂਰਹੁ ਧਾਰਤਿ ਭਰਵਾਸਾ[2] ॥ ੨੮ ॥ ਇੱਤਮਾਦਿਕ ਬਿਨਤੀ ਸੁਨਿ ਕਾਨ । ਮਾਨਜੋਂ ਰਹਨਿ ਗੁਰੂ ਭਗਵਾਨ । ਏਕ ਹਵੇਲੀ ਸੁੰਦਰ ਸਾਰੀ । ਸਭਿ ਸੰਗਤਿ ਨੈ ਦੀਨਿ ਸੁਧਾਰੀ ॥ ੨੯ ॥ ਤਹਾਂ ਨਾਨਕੀ ਮਾਤ ਸਿਧਾਰੀ।ਸ਼੍ਰੀ ਗੁਜਰੀ ਜੁਤਿ ਸੋਜ[3] ਉਦਾਰੀ।ਬਸੇ ਜਾਇ ਕਰਿ ਤਿਸ ਕੇ ਬੀਚ।ਦਰਸਤਿ ਭਏ ਊਚ ਅਰੁ ਨੀਚ ॥੩੦॥ ਕਰਹਿੰ ਤ੍ਰਿਬੇਨੀ ਨਿਤ ਇਸ਼ਨਾਨ।ਨਿਤ ਸੰਗਤਿ ਦਰਸ਼ਨ ਗਨ ਆਨਿ । ਸੁਨਿ ਸੁਨਿ ਗ੍ਰਾਮ ਨਗਰ ਜੇ ਔਰ । ਸੰਗਤਿ ਬਹੁ ਆਵਹਿ ਤਿਸ ਠੌਰ ॥ ੩੧ ॥ ਅਰਪਹਿੰ ਭੇਟ ਦਰਸ ਕਰਿ ਜਾਇ । ਦੇਗ ਅਖੰਡ[4] ਅੰਨ ਸਮੁਦਾਇ । ਸ਼੍ਰੀ ਗੁਰੁ ਕੀਨਿ ਹਵੇਲੀ ਬਾਸ । ਡੇਰਾ ਸਰਬ ਤ੍ਰਿਬੇਨੀ ਪਾਸ ॥ ੩੨ ॥ ਕੇਤਿਕ ਦਿਵਸ ਸੁ ਬਸਤਿ ਬਿਤਾਏ । ਏਕ ਸਮੈਂ ਚਿਤਿ ਸਹਿਜ ਸੁਭਾਏ । ਮਾਤ ਨਾਨਕੀ ਚਲਿ ਕਰਿ ਆਈ । ਕੀਨਿ ਜਾਚਨਾ ਸੁਤ ਅਗੁਵਾਈ॥੩੩॥'ਸੁਨਹੁ ਪੁੱਤਰ! ਲਾਲਸ ਮਮ ਉਰ ਕੀ । ਅਰੁ ਬਾਨੀ ਹੈ ਤਵ ਪਿਤ ਗੁਰੁ ਕੀ । ਯਾਤੇ ਰਹੌਂ ਪ੍ਰਤੀਖਤਿ ਸਦਾ । ਤਿਨ ਕੋ ਬਾਕ ਨ ਨਿਫਲਹਿ ਕਦਾ ॥ ੩੪ ॥–ਮਹਾਂ ਪ੍ਰਤਾਪਵੰਤ ਭੁਜ ਭਾਰੀ। ਮਹਾਂ ਸੂਰਮਾ ਪਰਉਪਕਾਰੀ । ਸ਼੍ਰੀ ਨਾਨਕ ਤੇ ਆਦਿ ਜਿ ਗੁਰੁ ਹੈਂ । ਸਕਲ ਗੁਨਨਿ ਕਰਿ ਬਹੁ ਭਰਪੁਰ ਹੈਂ ॥ ੩੫ ॥ ਸਭਿ ਕੋ ਸੁਜਸੁ ਪ੍ਰਕਾਸ਼ਨ ਵਾਰੋ । ਸਭਿ ਕੋ ਨਾਮ ਕਰੈ ਉਜਿਯਾਰੋ। ਅਸ ਸੁਤ ਉਪਜਹਿ ਸਦਨ ਤੁਮਾਰੇ–। ਖਸ਼ਟਮ ਗੁਰੁ ਇਮ ਬਾਕ ਉਚਾਰੇ ॥ ੩੬ ॥ ਸਿਮਰਿ ਸਿਮਰਿ ਬਚ ਮੈਂ ਅਭਿਲਾਖੀ। ਤੋਹਿ ਪੁੱਤ੍ਰ ਕਬਿ ਦੇਖਵਿ ਆਂਖੀ। ਸੋ ਦਿਨ ਕਬਿ ਹੋਵਹਿ ਮੁਝ ਆਈ।ਰਹੌਂ

[1]ਤੀਰਥਾਂ ਨੇ ਲੋਕਾਂ ਦੇ ਅਮਿਤ ਪਾਪ ਧਾਰੇ ਹੋਏ ਹਨ । [2]ਆਸਬਾਬ ਸਮੇਤ । [3]ਅਤੋਟ ।

ਪ੍ਰਤੱਖਤਿ ਨਿਤ ਅਧਿਕਾਈ ॥੩੭॥ ਸੁਤ ਕੇ ਸੁਤ ਕੋ ਲੇਕਰਿ ਗੋਦ। ਕਰੋਂ ਦੁਲਾਰਨਿ ਪਾਇ ਪ੍ਰਮੋਦਹੋ ਸਪੁੱਤ੍ਰ! ਇਹੁ ਮੇਰੀ ਆਸਾ।ਪੂਰਨ ਕਰਹੁ ਦੇਹੁ ਸੁਖਰਾਸਾ ॥ ੩੮ ॥ ਪ੍ਰਾਨ ਅਹੈਂ ਮੇਰੇ ਤਨ ਜਾਵਦਾਤੁਵ ਨੰਦਨ ਕੋ ਦਰਸੌਂ ਤਾਵਦ'।ਸੁਨਿ ਜਨਨੀ ਕੇ ਬਾਕ ਸੁਹਾਏ। ਸ਼੍ਰੀ ਗੁਰੁ ਮੁਖ ਤੇ ਭਾਖਿ ਸੁਨਾਏ ॥੩੯॥ 'ਹੇ ਜਨਨੀ ! ਜੁ ਮਨੋਰਥ ਤੋਹੀ। ਪੈਤ੍ਰ ਬਿਲੋਕਨਿ ਕੋ ਸੁਖ ਹੋਹੀ। ਪਾਰਬ੍ਰਹਮ ਕਰਤਾਰ ਕ੍ਰਿਪਾਲਾ। ਪਰਮੇਸ਼ੁਰ ਸੁਖ ਸਿੰਧੁ ਅਕਾਲਾ ॥ ੪੦ ॥ ਏਕੰਕਾਰ ਜੋਤਿਯਨਿ ਜੋਤੀ। ਚੇਤਨਤਾ ਸਭਿ ਘਟਨਿ ਉਦੋਤੀ। ਤਿਸ ਅਧੀਨ ਇਹ ਤੋਰੀ ਆਸ਼ਾ। ਪੂਰਨ ਕਰਹਿਂ ਹਮਹੁ ਭਰਵਾਸਾ ॥ ੪੧ ॥ ਜਬਿ ਪ੍ਰਸੰਨ ਹੁਇਂ ਦੀਨਨ ਦਾਨੀ। ਦੇਂ ਸੁਤ ਤੇਜ ਪੁੰਜ ਬ੍ਰਹਮ ਗਯਾਨੀ। ਸਮਾ ਸਮੀਪ ਪਹੁਚਨੋ ਆਈ। ਨਿਤ ਅਰਾਧਿਬੋ ਮੈਂ ਮਤਿ ਲਾਈ ॥ ੪੨ ॥ ਦਯਾਸਿੰਧੁ ਕਰਿ ਦਯਾ ਪਠਾਵੈਂ।ਅਪਨਿ ਮਨੋਰਥ ਕੋ ਅਬਿ ਪਾਵੈਂ'।ਸੁਨਤਿ ਪ੍ਰਸੰਨ ਨਾਨਕੀ ਹੋਈ। ਮਨੋ ਰੰਕ ਲੈ ਨਵ ਨਿਧਿ ਕੋਈ ॥ ੪੩ ॥ ਨਿਜ ਅਨਕੂਲ ਪੁੱਤ੍ਰ ਕੇ ਬੈਨ। ਸੁਨਤਿ ਲਖੀ–ਅਬਿ ਦੇਖੌਂ ਨੈਨ–। ਪੁਨ ਸ਼੍ਰੀ ਤੇਗਬਹਾਦਰ ਚੰਦ। ਜੋਗ ਸਾਧਨਾ ਸਹਤ ਬਿਲੰਦ॥੪੪॥ਕਰਿ ਇਸ਼ਨਾਨ ਲਗਾਇ ਸਮਾਧਨਿ । ਨਿਤ ਪ੍ਰਤਿ ਸੁਤ ਹਿਤ ਕਰਹਿਂ ਅਰਾਧਨ। ਰਹੈ ਪ੍ਰਯਾਗ ਤ੍ਰਿਬੇਨੀ ਤੀਰ। ਨਿਤ ਆਵਹਿ ਸੰਗਤਿ ਕੀ ਤੀਰ ॥ ੪੫ ॥ ਇਮ ਸ਼੍ਰੀ ਤੇਗਬਹਾਦਰ ਕਥਾ। ਰਹੈ ਪ੍ਰਯਾਗ ਬਖਾਨੀ ਤਥਾ। ਅਬਿ ਸ਼੍ਰੀ ਗੋਬਿੰਦ ਸਿੰਘ ਕੋ ਆਵਨਿ।ਬਰਨਨਿ ਕਰੋਂ ਸੰਤ ਮਨ ਭਾਵਨਿ ॥੪੬॥ ਲੈ ਆਗਯਾ ਪ੍ਰਭੁ ਕੀ ਜਿਮ ਆਏ।ਪੂਰਬ ਜਨਮ ਜਥਾ ਤਪ ਤਾਏ।ਸੋ ਅਬਿ ਸੁਨਹੁ ਕਥਾ ਗੁਨਖਾਨੀ। ਸ਼੍ਰੋਤਨਿ ਕੋ ਮਨ ਬਾਂਛਤਿ ਦਾਨੀ ॥੪੭॥ ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਪ੍ਰਯਾਗ ਆਗਮਨ ਸ਼੍ਰੀ ਤੇਗ ਬਹਾਦਰ ਕੋ' ਪ੍ਰਸੰਗ ਬਰਨਨੰ ਨਾਮ ਅਸ਼ਟ ਚਤ੍ਵਾਰਿੰਸਤੀ ਅੰਸੂ ॥ ੪੮ ॥

੪੯. [ਹੋਮ ਕੁੰਟ ਦੀ ਸ਼ੋਭਾ]।

ਦੋਹਰਾ ॥ ਪੂਰਬ ਤਪਸਾ ਕਰਨਿ ਕੀ ਕਹੌਂ ਕਥਾ ਗੁਰ ਪੂਤ[1]। ਪੂਰਬ ਕਰਿ ਹੌਂ ਅੰਤ ਲੌ ਸ਼੍ਰੀ ਗੁਰੁ ਕੀਰਤਿ ਪੂਰ[2] ॥ ੧ ॥ ਚੌਪਈ ॥ ਮੁਨੀ ਬੇਸ਼ ਧਰਿ ਸ਼੍ਰੀ ਪ੍ਰਭੁ ਆਪਹਿਂ। ਅਨਿਕ ਪ੍ਰਕਾਰ ਤਪਨਿ ਕੋ ਤਾਪਹਿਂ। ਹੋਮ ਕੁੰਟ ਪਰਬਤ ਬਿਸਤਾਰਾ[3]। ਝਰਨੇ ਝਰਹਿ ਅਨੇਕ ਪ੍ਰਕਾਰਾ ॥ ੨ ॥ ਨਿਸ ਬਾਸੁਰ

[1]ਪੂਰੇ ਗੁਰੂ ਜੀ ਦੀ ਪੂਰਬਲੇ ਜਨਮ ਵਿਖੇ ਤਪੱਸਯਾ ਕਰਨੇ ਦੀ ਕਥਾ ਕਹਿੰਦੇ ਹਾਂ। [2]ਸ਼੍ਰੀ ਗੁਰੂ ਜੀ ਦੀ ਕੀਰਤੀ ਨਾਲ ਭਰੀ ਹੋਈ ਕਥਾ ਪੂਰਨ ਕਰਾਂਗਾ ਅੰਤ ਤੀਕ। [3]ਵਿਸਤਾਰ ਵਾਲਾ।

ਜਿਨ ਮਹਿੰ ਧੁਨਿ ਭਾਰੀ। ਸੁੰਦਰ ਬਿਮਲ ਪ੍ਰਵਾਹਤਿ ਬਾਰੀ[1]। ਕਹੂੰ ਬੇਗ ਸੋਂ ਚਲਹਿ ਸ ਜ਼ੋਰ। ਕਹੂੰ. ਝੁਮਰਕਾ ਪਰਹਿੰ ਬਿਲੋਰ[2] ॥ ੩ ॥ ਫਟਕ[3] ਸਮਾਨ ਸ੍ਵੱਛ ਜਲ ਸੁੰਦਰ। ਨਾਰੇ[4]* ਬਹੈਂ ਮੀਨ ਗਨ ਅੰਦਰ। ਕਹੂੰ ਵੈਨ[5] ਉੱਜਲ ਬਿਧਿ ਰੂਰੇ। ਕਿਤ ਸੁਨੀਯਤਿ ਧੁਨਿ ਦੂਰਹਦੂਰੇ[6] ॥ ੪ ॥ ਅਨਿਕ ਧਾਤੁ ਤ ਚਿੱਤ੍ਰਤਿ ਗਿਰਵਰ। ਪੀਤ, ਰਕਤ, ਅੰਜਨ ਕੇ ਸਮਸਰ[7]। ਦੁਰਬਾ ਸਮ ਬੈਡੂਰਜ ਜਹਿੰਵਾ[8]। ਅਨਿਕ ਭਾਂਤਿ ਕੀ ਔਸ਼ਧਿ[9] ਤਹਿੰਵਾ ॥ ੫ ॥ ਸੁੰਦਰ ਥਲ ਜਹਿੰ ਅਨਿਕ ਪ੍ਰਕਾਰ।ਤੁੰਗ ਸਥੰਡਲ[10]ਪਾਂਤਿ ਉਦਾਰ।ਚਾਰੋਂ ਓਰ ਨੀਰ ਭਹਿੰ ਫਿਰਿਹੀ। ਹਰਿਆਵਲ ਸਭਿ ਥਲ ਮਨ ਹਰਿਹੀ ॥ ੬ ॥ ਫੂਲਨ ਬਾਰੀ[11] ਚਹੁੰ ਦਿਸ਼ਿ ਮਾਂਹਿ। ਰੰਗ ਰੰਗ ਕੇ ਬਿਗਸੇ[12] ਤਾਂਹਿ। ਮਹਾਂ ਸੁਗੰਧਤਿ, ਭੌਰ ਗੁੰਜਾਰਤਿ। ਸੀਤਲ ਮੰਦ ਬਹਤਿ ਬਰ ਮਾਰੁਤ[13] ॥ ੭ ॥ ਪਿਖਤਿ ਬਿਲੋਚਨ ਆਨੰਦ ਦਾਨੀ। ਰਚਨਾ ਮਨੁਹਰ ਰੀਧਨਿ ਸਾਨੀ[14]। ਮ੍ਰਿਦੁਲ ਦਲਨਿ ਕੇ ਪਰੇ ਬਿਛੌਨੇ।ਰਕਤ ਬਰਨ ਕੇ ਦੀਖਤਿ ਲੌਨੇ[15]॥੮॥ ਫਲ ਮਧੁਰੇ ਬਹੁ ਸ੍ਵਾਦ ਬਿਸਾਲੇ। ਅਲਬਾਲਤਿ ਤਰੁ ਥਲ ਜਲ ਚਾਲੇ[16]। ਖਗ ਮ੍ਰਿਗ ਸੇਵਤਿ ਜਿਸ ਕੋ ਨੀਤਾ। ਸਰਬ ਜੰਤੁ ਤੇ ਭੈ ਸਭਿ ਬੀਤਾ[17] ॥ ੯ ॥ ਕਰਹਿੰ ਪਰਸਪਰ ਅਨੰਦ ਘਨੇਰਾ। ਬੈਰ ਬਿਸਾਰਨ ਆਪਸ ਕੇਰਾ। ਬ੍ਰਿੱਛਨ ਕੋ ਸੰਬੂਹ ਬਹੁ ਖਰੇ।ਖਰ ਸ੍ਵਾਦ ਫਲ ਦਲਕਲ ਹਰੇ[18]॥੧੦॥ਸਾਲ[19] ਸਰਲ[20], ਬਦਰੀ[21], ਕਚਨਾਲ[22] ।ਨਾਲਕੇਰ[23], ਬ੍ਰਿੰਦਲ[24], ਕ੍ਰਿਤਮਾਲ[25] ।

---

[1]ਵਗਦਾ ਹੈ ਜਲ। [2]ਉੱਜਲ ਰੰਗ ਦੀਆਂ। [3]ਬਿਲੋਰ [ਸੰਸ:,ਸ੍ਫਟਕ]। [4]ਨਾਲੇ। [5]ਬੱਗ। [6]ਦੂਰ ਦੂਰ ਤਕ। (ਅ) (ਕਿਤੇ) ਦੂਰ ਤੇ (ਕਿਤੇ) ਨੇੜੇ। [ਹਦੂਰੇ=ਨੇੜੇ]। [7]ਪੀਲੇ, ਲਾਲ, ਸੁਰਮੇ ਵਤ (ਕਾਲੇ)। [8]ਹਰੀ ਮਣੀਆਂ ਵਰਗਾ ਜਿੱਥੇ ਘਾਹ। [9]ਦਵਾਈਆਂ (ਦੀਆਂ ਬੂਟੀਆਂ)। [10]ਉੱਚੇ ਥੜੇ । [11]ਫੁਲਵਾੜੀਆਂ । [12]ਖਿੜੇ ਹਨ (ਫੁੱਲ)। [13]ਸੋਹਣਾ ਵਾਯੂ। [14]ਮਨੋਹਰ ਰਚਨਾ ਸੁਗੰਧੀਆਂ ਨਾਲ ਮਿਲੀ। [15]ਲਾਲ ਰੰਗ ਦੇ ਬੜੇ ਸੁੰਦਰ ਦਿਖਾਈ ਦਿੰਦੇ ਹਨ। [16]ਬ੍ਰਿੱਛਾਂ ਦੇ ਆਲੇ ਦੁਆਲੇ ਥਾਂ ਵਿਚ ਜਲ ਚਲਦਾ ਹੈ। [17]ਭਾਵ ਸਾਰੇ ਜੰਤੂ ਨਿਡਰ ਫਿਰ ਰਹੇ ਹਨ। [18]ਸੁੰਦਰ ਹਰੇ ਪੱਤੇ ਤੇ ਖਰੇ ਸੁਵਾਦਲੇ ਫਲ ਵਾਲੇ। [19]ਸਾਲ ਬ੍ਰਿਛ। [20]ਸਿੱਧੇ। (ਅ) ਪ੍ਰਤੀ ਕਾਸ਼ਟ ਯਾ ਪਿਤੱਦ੍ਰੂ ਨਾਮੇ ਬ੍ਰਿਛ। [ਦੇਖੋ ਕਵਿ ਜੀ ਦਾ ਕੋਸ਼]। (ਏ) ਚੀੜ੍ਹ ਜਿਸ ਵਿਚੋਂ ਰੰਦਾ ਬਰੋਜ਼ਾ ਨਿਕਲਦਾ ਹੈ। [21]ਬੇਰ । [22]ਕਚਨਾਰ (ਜਿਸ ਦੇ ਫੁੱਲਾਂ ਦਾ ਰਾਇਤਾ ਪੈਂਦਾ ਹੈ)। [23]ਨਾਲੀਏਰ। [24]ਬਿਦੁਲ=ਜਲਬੈਂਤ [ਦੇਖੋ ਕਵਿ ਜੀ ਦਾ ਕੋਸ਼]। [25]ਅੰਬਲ ਤਾਸ।

*ਪਾ:—ਕਾਰੇ।

ਮਾਲਿਕ ਪਿਚ[੧], ਫਲਰਹਾ[੨], ਰਸਾਲ[੩]। ਸ਼ਾਲਮਲੀ[੪], ਪੁੰਨਾਗ[੫] ਬਿਸਾਲ॥ ੧੧॥ ਸਿੰਦੁਕ[੬], ਤਿੰਦੁਕ[੭], ਮਧੁਰ[੮], ਤਮਾਲ[੯]ਕਦਰ[੧੦], ਖਦਰ[੧੧] ਬਟ[੧੨], ਨਕੁਤੈਮਾਲ[੧੩]। ਕੁਲਕ[੧੪], ਤਿਲਕ[੧੫], ਚਲਦਲ[੧੬], ਸੁ ਕਦੰਬ[੧੭]। ਬਾਤ-ਪੋਤ[੧੮] ਸਿੰਸਪਾ[੧੯] ਕਦੇਬ[੨੦], ॥੧੨॥ ਖਰੇ[੨੧], ਮਧੂਕ[੨੨], ਉਦਾਲਕ[੨੩] ਹਰੇ। ਹਰੇਤਪਤ[੨੪], ਚੰਪਕ[੨੫] ਗੰਧ ਬਰੇ[੨੬]। ਬਰੇ ਲਤਾ ਇਕਸਾਰੇ ਜਰੇ[੨੭]। ਜਰੇ ਨ ਕਬਿ[੨੮], ਅਸ ਤਰੁ ਬਰ ਖਰੇ[੨੯] ॥੧੩॥ ਖਿਰਨੀ[੩੦],ਅਰਨੀ[੩੧], ਬਰਣ[੩੨] ਬਿਕੀਰਣ[੩੩]। ਕੀਰਣ[੩੪], ਸਪਤ ਪਰਣ[੩੫] ਬਿਸਤੀਰਣ[੩੬]। ਅਰਜਨ[੩੭], ਕੁੰਦ[੩੮], ਕੁੰਭ[੩੯], ਕਾਰੰਭਾ[੪੦]। ਰੰਭਾ[੪੧], ਕੂਰਿੰਡੀ[੪੨] ਸੁ ਅਚੇਭਾ॥ ੧੪॥

---

[੧]ਨਿੰਮ। [ਮਾਲਕ,ਪਿਚੁ:ਦੇ ਦੋਵੇਂ ਨਿੰਮ ਦੇ ਨਾਮ ਹਨ।ਅਮਰ ਕੋਸ਼] (ਏ) ਪਾਠਾਂਤ੍ਰ–ਮਾਲ ਕਪਿਥ। ਮਾਲ=ਵਣ। ਕਪਿਥ=ਕੱਥ ਦਾ ਪੇੜ।[੨]ਪਾਟਲ ਨਾਮੇ ਬ੍ਰਿੱਛ [ਸੰਸ:,ਫਲੇਰੁਹਾ]। [੩]ਅੰਬ। [੪]ਕੋੜਾ ਸੰਮਲ। [੫]ਨਾਗ ਕੇਸਰ ਜਿਸ ਪੇੜ ਤੋਂ ਬਣਦਾ ਹੈ, ਜਿਸ ਨੂੰ ਰਕਤ ਬ੍ਰਿੱਛ ਯਾ ਸੁਲਤਾਨਾ ਚੰਪਾ ਭੀ ਆਖਦੇ ਹਨ। (ਅ)ਜਾਇਫਲ। [੬]ਸੰਭਾਲੂ[ਅਮਰ ਕੋਸ਼]। [੭]ਤੇਂਦੂ,ਜਿਸ ਦੀ ਲਕੜੀ ਆਬਨੂਸ ਕਹਿਲਾਉਂਦੀ ਹੈ। (ਅ) ਪੀਲਕ। [੮]ਮਧੁਰ=ਜੀਵਕ–ਬ੍ਰਿੱਛ, ਮਹੂਆ, ੯ ਗਲੀ ਬੇਰ, ਬਾਦਾਮ ਬ੍ਰਿੱਛ (ਅ) ਪਾ:–ਮਧੂਕ=ਮੁਲੱਠੀ, ਮਹੂਆ। [੯]ਤਮਾਲ (ਪ੍ਰਸਿੱਧ ਹੈ)। [੧੦]ਚਿੱਟੀ ਬੇਰ। [੧੧]ਬੇਰ। [੧੨]ਬੋਹੜ। [੧੩]ਕਰੰਜ ਬ੍ਰਿੱਛ, ਇਹ ਰਾਤ ਨੂੰ ਖਿੜਦਾ ਹੈ [ਸੰਸ:, ਨਕੁਮਾਲ]। [੧੪]ਕੁਚਲਾ ਯਾ ਕਾਕੇਂਦੂ। [੧੫]ਸ਼ਲੀਮਤ ਨਾਮੇ ਬ੍ਰਿੱਛ (ਅ) ਪੁੰਨਾਗ ਦੀ ਇਕ ਜਾਤੀ,(ਏ) ਫੁਲਾਹ। [੧੬]ਪਿੱਪਲ। [੧੭]ਇਕ ਬਿੱਛ ਜਿਸਨੂੰ ਬਰਸਾਤ ਵਿਚ ਗੋਲ ਗੋਲ ਪੀਲੇ ਫੁਲ ਲਗਦੇ ਹਨ, ਕ੍ਰਿਸ਼ਨ ਜੀ ਚੀਰ ਲੈਕੇ ਇਸੇ ਪਰ ਚੜ੍ਹੇ ਸਨ। [੧੮]ਹਰਿੰਭ। (ਅ) ਛਿੱਛਰਾ, ਪਲਾਸ਼ [ਸੰਸ:, ਵਾਤਪੋਥ]। [੧੯]ਟਾਹਲੀ। [੨੦]ਬਹੁਤੇ (ਸਮੂਹ)। [੨੧]ਬ੍ਰਿੰਦਾਲ ਬ੍ਰਿੱਛ. [ਯਥਾ:–ਏਲੀ, ਖਰਾ,ਗਰੀ, ਦੇਵਤਾੜ,ਜੀਮੂਤ। ਦੇਖੋ ਨਾਮ ਕੋਸ਼]। [੨੨]ਮਹੂਆ (ਅ) ਮੁਲੱਠੀ। [੨੩]ਲਸੂੜਾ [ਸੰਸ:, ਉਦ੍ਦਾਲ]। [੨੪]ਮੂਲੀ [ਸੰਸ:, ਹਰਿ:ਪਰ੍ਣ] (ਅ) ਤਪਤ ਹਰਨ ਵਾਲੇ ਦ ਹਰੇਤਪਤ ਚੰਪਕ=ਹਰੇ ਪੱਤਿਆਂ ਵਾਲਾ ਚੰਬਾ। [੨੫]ਹੇਮ ਪੁਸ਼ਪਕ,ਖੁਸ਼ਬੂ-ਦਾਰ ਫੁਲਾਂ ਦਾ ਬ੍ਰਿੱਛ। [੨੬]ਖੁਸ਼ਬੂਦਾਰ। ਅਸਲ ਵਿਚ ਇਸ ਸਾਰੀ ਤੁਕ ਦਾ ਅਰਥ ਇਹ ਹੈ, ਹਰਿਆਂ ਪੱਤਿਆਂ ਵਾਲੇ ਤੇ ਖੁਸ਼ਬੂਦਾਰ ਚੰਪਕ ਨਾਮੇ ਬ੍ਰਿੱਛ। ਇਹ ਪਦ ਚੰਪਕ ਹੈ ਜੋ ਇਕ ਬ੍ਰਿੱਛ ਹੈ, ਖੁਸ਼ਬੂਦਾਰ ਪੀਲੇ ਫੁੱਲਾਂ ਵਾਲੀ ਚੰਬੇਲੀ ਇਸਦਾ ਅਰਥ ਨਹੀਂ ਹੈ। [੨੭]ਵੇਲਾਂ ਨਾਲ (ਵਟੇ=) ਵੇੜ੍ਹੇ ਹੋਏ (ਮਾਨੋਂ) ਇਕ ਸਾਰ ਜੜੇ ਹੋਏ। [੨੮]ਸੁਕੇ ਸੜੇ ਨਹੀਂ ਕਦੇ। [੨੯]ਐਸੇ ਸੋਹਣੇ ਬ੍ਰਿੱਛ ਖੜੇ ਹਨ। [੩੦]ਨਿਮੋਲੀ ਵਰਗੇ ਇਕ ਮਿੱਠੇ ਫਲ ਦਾ ਪੇੜ। [੩੧]ਇਕ ਬ੍ਰਿੱਛ ਜਿਸ ਦੀ ਲੱਕੜੀ ਯੱਗ ਵਿਚ ਕੰਮ ਆਉਂਦੀ ਹੈ, ਅਗਨ ਮੰਥਿਕਾ। [੩੨]ਤਿਕ੍ਤ ਸ਼ਾਖ ਬ੍ਰਿੱਛ [ਅਮਰ ਕੋਸ਼] [੩੩]ਅੱਕ। [੩੪]ਖਿੰਡੇ ਹੋਏ। (ਅ) ਸੁਰਾਣਾਲੀ ਬ੍ਰਿੱਛ [ਸੰ:, ਕਰੁਣ]। [੩੫]ਛਤਵਨ ਦਾ ਝੁੰਡ, ਵਿਸ਼ਾਲ ਰੁੱਖ, ਸਪਤਪੁੜਾ। (ਅ) ਟੂਟ। [੩੬]ਫੈਲੇ ਹੋਏ। [੩੭]ਨਦੀ ਸਰਜ ਨਾਮੇ ਬ੍ਰਿੱਛ। ਇਹ ਹਿੰਦੁਸਤਾਨ ਵਿਚ ਨਦੀਆਂ ਕਿਨਾਰੇ ਹੁੰਦਾ ਹੈ। (ਅ) ਕਾਹ। [੩੮]ਅਰਜਨ ਬ੍ਰਿੱਛ। [੩੯]ਕੁੰਭ(ਅ. ਰ ਕੋਸ਼]। [੪੦]ਕਦੰਬ। [੪੧]ਕਸਲੀ [ਸੰਸ:, ਕੂਰੀਡੀ ਅਮਰ ਕੋਸ਼ ਨੇ ਕੂਰੀਡੀ ਨਾਮ ਅਰਬੀ ਦਾ ਦਿੱਤਾ ਹੈ ਤੇ ਹੋਰ ਕਈ ਕੋਸ਼ਕਾਰਾਂ ਨੇ ਇਸ ਪੁਰਾਣ ਵੀ ਸੁਰਜ ਮੁਖੀ ਦਾ ਨਾਮ ਦੱਸਿਆ ਹੈ।

ਨੀਚਲਫਲ[੧], ਗੁਲਰ[੨], ਚ ਕਨੇਰ[੩]। ਨੇਰ ਨੇਰ ਮੁਦਪਰਨ[੪] ਘਨੇਰ[੫]। ਬੀਰਬ੍ਰਿੱਖ[੬], ਚੈਤਕੀ[੭], ਬਹੇਰਾ[੮]। ਹੇਰਾ ਜਿਨ ਦੇ ਮੋਦ ਬਡੇਰਾ[੯] ॥ ੧੫ ॥ ਕੁਟਜ[੧੦], ਕੁਟੰਨਟ[੧੧], ਸੀਤਾ[੧੨], ਵੰਜਲ[੧੩]। ਜਲ ਜੁਤਿ[੧੪] ਰਾਇਬੇਲ[੧੫], ਤਰੁ ਮੰਜਲ[੧੬]। ਤਲ[੧੭], ਛਿਤ[੧੮], ਕੇਸੁ[੧੯], ਮਾਲਤੀ[੨੦]*

---

[੧]ਸ਼ਮੁੰਦ ਫਲ ਨਾਮੇ ਬ੍ਰਿਛ [ਸੰਸਃ ਨਿਚੁਲ]। [੨]ਗੁੱਲਰ, ਬੋਹੜ ਪਿੱਪਲ ਦੀ ਜਾਤ ਦਾ ਬ੍ਰਿਛ ਹੈ। [੩]ਕਨੇਰ ਪ੍ਰਸਿੱਧ ਹੈ [ਸੰਸਃ, ਕਣੇਰ]। [੪]ਬਨਮੂੰਗ। ਮੂੰਗਫਲੀ [ਸੰਸਃ, ਮੁਦਗ੍ਪਰ੍ਣੀ]। [੫]ਵਡੀ (ਅ) ਗਨਿਯਾਰੀ ਨਾਮੇ ਬੂਟਾ ਜਿਸ ਨੂੰ ਛੋਟੀ ਅਰਣੀ ਬੀ ਕਹਿੰਦੇ ਹਨ। [੬]ਭਿਲਾਵਾ [ਸੰਸ , ਵੀਰਤਰੁ]। ਵੀਰਤਰੁ ਦੇ ਹੋਰ ਅਰਥ ਇਹ ਹਨ:—ਤਾਲ ਮਖਾਣਾ, ਅਰਜੁਨ ਬ੍ਰਿਛ ਦੀ ਇਕ ਜਾਤੀ, ਪਿਆ ਸਾਚ, ਸ਼ਰ ਨਾਮੇ ਘਾਸ, ਵੀਰ ਨਾਮ ਖਸ, ਕਾਲੀ ਮਰਚ, ਪੁਸ਼ਕਰ ਮੂਲ, ਆਲੂ ਬੁਖਾਰਾ, ਕਰੰਜ, ਕਨੇਰ ਆਦਿਕਾਂ ਨੂੰ ਬੀ ਕਹਿੰਦੇ ਹਨ। [੭]ਹਰੀੜ, ਪੀਲੀ ਹਰੀੜ [ਸੰਸਃ, ਚੇਤਕੀ]। [੮]ਬਹੇੜਾ। [੯]ਜਿਨ੍ਹਾਂ ਨੇ ਡਿੱਠਾ ਹੈ ਉਨ੍ਹਾਂ ਨੂੰ ਬਹੁਤ ਖੁਸ਼ੀ ਦੇਂਦਾ ਹੈ। [੧੦]ਕੁਰਯਾ, ਇੰਦ੍ਰ ਜੌਂ। [੧੧]ਸਜੌਨਾਕ ਨਾਮੇ ਬ੍ਰਿਛ, ਸਾਖੋਨ। [੧੨]ਸੀਤਾ ਫਲ ਤੋਂ ਮੁਰਾਦ ਜਾਪਦੀ ਹੈ। (ਅ) ਸ਼ੀਤਾ ਨਾਮ ਅਮਲਤਾਸ ਦਾ ਬੀ ਹੈ। (ਏ) ਕਕਹੀ ਦਾ ਬਟਾ(ਸ) ਪਾਤਾਲਗਾਰੜੀ ਵੇਲ। [੧੩]ਗਿਆਨੀ ਅਰਥ ਮੌਲਸਿਰੀ ਕਰਦੇ ਹਨ। (ਅ) ਅਮਰ ਕੋਸ਼ ਨੇ ਤਿਨੀਸ਼, ਬੇਂਤ ਤੇ ਅਸ਼ੋਕ ਬ੍ਰਿਛ ਇਸ ਦੇ ਪ੍ਰਯਾਯ ਵਾਚੀ ਪਦ ਦਿੱਤੇ ਹਨ। (ਏ) ਵੰਜਲ ਇਕ ਪ੍ਰਕਾਰ ਦੇ ਗੁੜ੍ਹਲ ਦੇ ਪੇੜ ਨੂੰ ਬੀ ਕਹਿੰਦੇ ਹਨ; ਜਿਸ ਦੇ ਫੁਲ ਸੁਹਣੇ ਹੁੰਦੇ ਹਨ [ਸੰਸਃ ਵੰਜੁਲ]। (ਸ) ਸੀਤਾ ਵੰਜੁਲ=ਵੇਦਿ ਨਾਮ ਬੇਂਤ ਦੇ ਅਰਥਾਂ ਵਿਚ ਅਮਰ ਕੋਸ਼ ਨੇ ਪ੍ਰਯਾਯ ਵਾਚੀ ਵੀ ਲਿਖੇ ਹਨ। [੧੪]ਜਲ= ਸੁਗੰਧਬਾਲਾ ਨਾਮੇ ਬੂਟੀ। ਜੁਤਿ=ਸਮੇਤ। [੧੫]ਰਵੇਲ। ਵੱਡਾ ਚੰਬਾ। [੧੬]ਇਕ ਪ੍ਰਕਾਰ ਦੀ ਅੰਜੀਰ ਦਾ ਬ੍ਰਿਛ। (ਅ) ਇਕ ਜਲ ਵਿਚ ਹੋਣ ਵਾਲਾ ਪੌਦਾ। (ਏ) ਵੇਲਾਂ ਤੇ ਸ਼ਾਖਾਂ ਨਾਲ ਬਣਿਆ ਮੰਡਪ ਯਾ ਕੁੰਜ। [੧੭]ਤਾੜ ਦਾ ਬ੍ਰਿਛ। [੧੮]ਕਰਜ ਯਾ ਕਰੰਜ ਦਾ ਪੌਦਾ, ਜਿਸ ਨੂੰ ਕੰਜਾਂ ਬੀ ਕਹਿਦੇ ਹਨ। ਕਰੁੰਜ਼ਾ ਤੇ ਮੀਚਕਾ ਇਸੇ ਦੇ ਨਾਮ ਜਾਪਦੇ ਹਨ। [ਸੰਸਃ ਛਿਤ੍ਰ]। [੧੯]ਕੇਸੁ ਫੁੱਲਾਂ ਦਾ ਪੇੜ, ਛਿੱਛਰਾ। [੨੦]ਇਕ ਪ੍ਰਕਾਰ ਦੀ ਵੇਲ ਜਿਸ ਨੂੰ ਚਿੱਟ ਖੁਸ਼ਬੂਦਾਰ ਫੁੱਲ ਬ਼ਰਸਾਤ ਵਿਚ ਫੁਲਦੇ ਹਨ। ਕਵੀਆਂ ਨੇ ਇਸ ਨੂੰ ਬਹੁਤ ਵਰਤਿਆ ਹੈ, ਜਸ ਦੀ ਉਪਮਾ ਇਸ ਨਾਲ ਦੇਂਦੇ ਹਨ। ਇਹ ਵੇਲ ਅਕਸਰ ਬ੍ਰਿਛਾਂ ਤੇ ਚੜਕੇ ਉਨ੍ਹਾਂ ਨੂੰ ਢਕ ਲੇਂਦੀ ਹੈ। ਹਿਮਾਲਯਾ ਦੇ ਬਨਾਂ ਵਿਚ ਬਹੁਤ ਹੁੰਦੀ ਹੈ। ਪੰਜਾਬ ਵਿਚ ਕਿਤੇ ਕਿਤੇ ਬਾਗਾਂ ਵਿਚ ਯਤਨ ਨਾਲ ਚਲਦੀ ਹੈ। (ਅ) 'ਤਲ ਛਿਤ ਕੇ ਸੁ ਮਾਲਤੀ ਜਾਲ' ਦਾ ਕਈ ਸਿਆਣੇ ਐਉਂ ਅਰਥ ਬੀ ਲਾਉਂਦੇ ਹਨ:—ਪ੍ਰਿਥਵੀ ਦੇ ਤਲ ਦੀਆਂ ਸਾਰੀਆਂ ਮਾਲਤੀ (ਆਦਿ ਲਤਾ)। ਪਤਾ ਰਹੇ ਕਿ ਮਾਲਤੀ ਆਮ ਚੰਬੇਲੀ ਦਾ ਨਾਮ ਨਹੀਂ ਹੈ।

*ਪਾ:—ਕਿੰਸਮਾਲਤੀ।

ਜਾਲ[੧]। ਜਾਲਇੰਗਦੀ[੨] ਖਰੇ ਬਿਸਾਲ[੩]॥ ੧੬ ॥ਉਤਕੰਟਕ[੪], ਸਨੰਦਨ[੫], ਸਹਿਕਾਰ[੬]। ਸਮੀ[੭], ਸਸੰਬਰ[੮]*, ਸਾਵਰ[੯], ਸਾਰ[੧੦]। ਜੰਬੂ[੧੧] ਰੁਚਿਰ[੧੨] ਮਾਲਤੀ[੧੩] ਤਾਲ[੧੪]। ਤਾਲ ਭਰੇ ਸੁੰਦਰ ਜਲ ਨਾਲ[੧੫] ॥ ੧੭ ॥ ਦੇਵ-ਦਾਰ[੧੬], ਅਮਰੂਦਕ[੧੭], ਸੇਵ[੧੮]। ਸੇਵਤਿ ਖਗ ਜਿਨ ਸ਼ੋਭਾ ਦੇਵ[੧੯]। ਜ਼ਰਦਾਲੂ[੨੦], ਅੰਗੂਰ ਉਦਾਰ[੨੧]।ਦਾਰਮ[੨੨], ਨਾਗਰੰਗ[੨੩] ਫਲ ਭਾਰ[੨੪] ॥੧੮॥

ਸ੍ਰੈਯਾ॥ਕੋਰਨਿ[੨੫] ਕੇ ਮੁਖ ਚੈ[੨੬]ਮੁਕਲੈ[੨੭] ਬਿਕਸੇ ਰੰਗ ਫੂਲ ਨਿਕੋਰਨ[੨੮] ਕੋ।ਕੋਰਨਿ ਕੇ ਧਰਤਾ ਬਹੁ ਰਾਜਤਿ ਬਾਜਤਿ ਪਾਤ ਪਤੋਰਨਿ[੨੯]ਕੋ।ਤੋਰਨਿ ਕੋ[੩੦] ਨਹਿੰ ਦਾਇ ਬਡ ਫਲ ਬੂਟ ਬਿਸਾਲ ਬਿਜੋਰਨਿ[੩੧] ਕੋ। ਜੋਰਨ ਕੋ[੩੨]

[੧]ਵਣ, ਜਿਸ ਨੂੰ ਪੀਲੂ ਦਾ ਫਲ ਲਗਦਾ ਹੈ [ਪੰਜਾਬੀ, ਜਾਲ]। [੨]ਜੀਆ ਪੋਤਾ [ਸੰਪ੍ਰਦਾਈ]। (ਅ) ਤਾਪਸਤਰੁ [ਅਮਰ ਕੋਸ਼] (ੲ) ਹਿੰਗੋਟ, ਮਾਲ ਕੰਗਣੀ [ਹਿੰਦੀ]। [੩]ਖੜੇ ਹਨ ਉੱਚੇ ਉੱਚੇ। [੪]ਤਜ, ਜਿਸ ਦੇ ਫਲ ਕਰੌਂਦੇ ਨਾਲ ਮਿਲਦੇ ਹਨ। [ਸੰਸ:, ਉਤ੍ਕਟ] (ਅ) ਹੀਸ, ਗਰਨਾ। [੫]ਤਿਨਿਸ਼ ਬ੍ਰਿੱਛ। ਪ੍ਰੰਤੂ ਇਹ ਅੱਗੇ ਵੰਜੁਲ ਦੇ ਅਰਥਾਂ ਵਿਚ ਬੀ ਆ ਚੁਕਾ ਹੈ (ਅ) ਗਿਆਨੀ ਇਸ ਦਾ ਅਰਥ ਤੁਣ ਬੀ ਕਰਦੇ ਹਨ। [੬]ਖੁਸ਼ਬੂਦਾਰ ਅੰਬ। [੭]ਛੰਭ। [ਸੰਸ:, ਸ਼ਮੀ]। [੮]ਇਕ ਪ੍ਰਕਾਰ ਦਾ ਸਾਲ, ਅਸ਼ੋਕਰਣੀ [[ਸੰਸ:, ਸਸਸੰਵਰ]। [੯]ਲੋਧ ਬ੍ਰਿੱਛ [ਸੰਸ:, ਸ਼ਾਵਰ]। [੧੦]ਚਰੌਂਜੀ ਦਾ ਪੌਦਾ। ਸੰਸ:, ਸਾਰ]। (ਅ) ਬਾਂਸ। [ਸੰਸ:, ਤ੍ਵਕਸਾਰ]। [੧੧]ਜਾਮਨੂੰ। [੧੨]ਸੁਹਾਵਣਾ। [੧੩]ਮਾਲਤੀ ਅੱਗੇ ਆ ਚੁਕਾ ਹੈ, ਏਥੇ ਮਤਲਬ 'ਮਾਲਤੀਫਲ' ਤੋਂ ਹੋ ਸਕਦਾ ਹੈ ਜੋ ਜਾਇਫਲ ਦਾ ਨਾਮ ਹੈ। (ਅ) ਕਈ ਦਾਨੇ ਅੰਕ ੧੬ ਵਿਚ ਆਏ ਮਾਲਤੀ ਪਦ ਦਾ ਅਰਥ ਚੰਬੇਲੀ ਕਰਦੇ ਹਨ ਤੇ ਏਥੇ ਮਧੂਮਾਲਤੀ ਅਰਥ ਕਰਦੇ ਹਨ। [੧੪]ਤਾੜ ਬ੍ਰਿੱਛ। ਇਹ ਪਹਾੜਾਂ ਪਰ ਹੋਣ ਵਾਲੀ ਇਕ ਤਾੜ ਦੀ ਕਿਸਮ ਹੈ (Corypha tsheri.) [੧੫]ਸੁੰਦਰ ਪਾਣੀ ਨਾਲ ਭਰੇ ਹੋਏ ਤਲਾਉ। [੧੬]ਦੇਉਦਾਰ, ਦਿਆਰ। [੧੭]ਅਮਰੂਦ। [੧੮]ਸੇਉ, ਸੇਬ। 'ਅਮਰੂਦਕ ਸੇਉ' ਤੋਂ ਮੁਰਾਦ ਜਾਪਦੀ ਹੈ ਕਸ਼ਮੀਰੀ ਮਿੱਠੇ ਸੇਵ ਦੀ, ਜਿਸ ਦਾ ਮੁਰੱਬਾ ਪੈਂਦਾ ਹੈ ਤੇ ਔਖਧੀ ਵਿਚ ਵਰਤਦੇ ਹਨ। ਕਸ਼ਮੀਰੀ ਵਿਚ ਇਸ ਨੂੰ 'ਅਮਰੂ ਸੇਉ' ਕਹਿੰਦੇ ਹਨ। [੧੯]ਜਿਨ੍ਹਾਂ ਨੂੰ ਖਾਂਦੇ ਹੋਏ ਪੰਛੀ ਸ਼ੋਭਾ ਦੇ ਰਹੇ ਹਨ। [੨੦]ਇਕ ਪ੍ਰਕਾਰ ਦਾ ਪੀਲੇ ਰੰਗ ਦਾ ਗੋਲ ਆੜੂ। ਆੜੂ ਤੇ ਖੁਰਮਾਨੀ ਦੇ ਵਿਚਕਾਰ ਇਕ ਫਲ ਹੈ। ਕਦੇ ਖੁਰਮਾਨੀ ਤੇ ਹਾੜੀ ਨੂੰ ਤੇ ਕਦੇ ਇਕ ਤਰ੍ਹਾਂ ਦੇ ਅਲੂਚੇ ਨੂੰ ਬੀ ਕਹਿ ਲੈਂਦੇ ਹਨ। [੨੧]ਦਾਖਾਂ ਵਡੀਆਂ। ਭਾਵ ਲੰਮੇ ਅੰਗੂਰ। [੨੨]ਅਨਾਰ। [੨੩]ਨਾਰੰਗੀ। [੨੪]ਵਡੇ ਫਲ (ਅ) ਫਲਾਂ ਨਾਲ ਭਰੇ ਹੋਏ। [੨੫]ਕਲੀਆਂ [ਸੰਸ:, ਕੋਰ, ਕੋਰਿਕ]। [੨੬]ਸਮੂਹ। [ਸੰਸ:, ਚਯ]। [੨੭]ਅਧਖੁਲੇ [ਸੰਸ:, ਮੁਕੁਲਿਤ=ਅੱਧੀ ਖੁੱਲ੍ਹੀ ਕਲੀ]। [੨੮]ਨਵੇਂ ਨਿਕੋਰ। [੨੯]ਪੱਤੇ ਹਵਾ ਦੇ ਚੱਲਣੇ ਨਾਲ [ਪਾਤ ਪ+ਤੋਰਨ। ਪਾਤ=ਪੱਤਾ। ਪ=ਹਵਾ, ਪੌਣ। ਤੋਰਨ=ਤੁਰਨਾ, ਚੱਲਣਾ। [ਸੰਸ: ਵਿਚ ਬੀ ਤੁਰ੍ ਧਾਤੂ ਚਲਣੇ ਅਰਥ ਵਿਚ ਹੈ)]। [੩੦]ਤੋੜਨ ਦੇ। [੩੧]ਬਿਜੋਰੇ, ਇਕ ਪ੍ਰਕਾਰ ਦਾ ਮੋਟੀ ਛਿੱਲ ਵਾਲਾ ਮਿੱਠਾ ਯਾ ਮਿੱਠਾ ਚਕੋਤਰਾ। [੩੨]ਜੋੜ ਕਰਕੇ, ਜੋੜ ਜੋੜ ਕੇ। (ਅ) ਜੋੜਿਆਂ ਦੇ।

*ਪਾ:—ਸੁੰਸੀ=ਪੀਲੂ।

ਸਿਖਰੇ ਜਨੁ ਗੁੰਦਤਿ ਬਾਯੁ ਕੋ ਬੇਗ ਅਕੋਰਨ ਕੋ[1]* ॥੧੯॥ ਸ੍ਰੈਯਾ॥ ਬਾਰੀ[2] ਬਡੀ,ਤਰੁ ਝੂਲ ਰਹੈ,ਅਨਕੂਲ ਬਹੈ ਨਿਤ ਮੂਲਨ ਬਾਰੀ[3]।ਬਾਰੀਨ ਪਾਇ[4] ਬਿਹੰਗਮ ਬੋਲਤਿ ਨੰਦਨ[5] ਕੀ ਸੁਖਮਾ[6] ਸਭਿ ਬਾਰੀ[7]। ਬਾਰੀ ਅਧੂਮ[8] ਮਨੋ ਅਗਨੀ, ਅਸ ਲਾਲ ਮਹਾਂ ਫਲ ਫੂਲਨ ਬਾਰੀ[9]। ਬਾਰੀਜ[10]

[1]ਭੇਟ। ਕਰਨੇ ਨੂੰ। ਇਸ ਸ੍ਰੈਯੇ ਦਾ ਅਰਥ ਸ੍ਰੀਮਾਨ ਸੱਚਖੰਡ ਵਾਸੀ ਡਾਕਟਰ ਚਰੰਨ ਸਿੰਘ ਜੀ ਨੇ, ਜੋ ਸ਼੍ਰੀ ਗੁਰ ਪ੍ਰਤਾਪ ਸੂਰਜ ਦੇ ਮੰਨੇ ਪ੍ਰਮੰਨੇ ਪੰਡਿਤ ਸਨ, ਅਰ ਅਨੇਕਾਂ ਸਾਧੂਆਂ ਤੇ ਗ੍ਰਿਹਸਤੀਆਂ ਨੂੰ ਜਿਨ੍ਹਾਂ ਨੇ ਇਹ ਪੁਸਤਕ ਪੜ੍ਹਾਇਆ ਸੀ, ਇਸ ਪ੍ਰਕਾਰ ਲਾਇਆ ਕਰਦੇ ਸਨ, ਉਨ੍ਹਾਂ ਦੇ ਆਪਣੇ ਹੱਥਾਂ ਦਾ ਲਿਖਿਆ ਇਹ ਅਰਥ ਅਜੇ ਤਕ ਇਕ ਕਾਪੀ ਵਿਚ ਅਸਾਂ ਪਾਸ ਪਿਆ ਹੈ ਜਿਸ ਦੀ ਹੁਬਹੁ ਫੋਟੋ ਅਸੀਂ ਹੇਠਾਂ ਦੇਂਦੇ ਹਾਂ:–



[2]ਵਾੜੀ, ਉਪਬਨ। [3]ਜਲ ਦਾ ਮੂਲ ਭਾਵ ਵਾਯੂ। (ਅ) ਜੜ੍ਹਾਂ ਯਾ ਮੁੱਢਾਂ ਕੋਲ ਪਾਣੀ ਫਿਰ ਰਿਹਾ ਹੈ। [4]ਵਾਰੀ ਨਾ ਪਾਕੇ, ਭਾਵ ਵਾਰੋ ਵਾਰੀ ਨਹੀਂ ਸਗੋਂ ਇਕੋ ਵੇਲੇ ਸਾਰੇ ਰਲ ਮਿਲਕੇ (ਅ ਵਾਰੀਨ ਪਾਇ=ਵਾਰੀਆਂ ਨੂੰ ਪਾਕੇ, ਵਾਰੋ ਵਾਰੀ, ਕਦੇ ਕੋਈ ਕਦੇ ਕੋਈ। [5]ਇੰਦਰ ਦਾ ਬਾਗ ਜੋ ਸੁਰਗ ਵਿਚ ਹੈ। [6]ਸ਼ੋਭਾ। [7]ਵਾਰ ਦਿਤੀ। [8]ਧੂਏਂ ਤੋਂ ਰਹਿਤ ਬਾਲੀ ਹੈ। [9]ਵਾੜੀ। [10]ਬਾਰਿਜ=ਜਲ ਤੋਂ ਜੰਮਿਆ ਭਾਵ ਕਮਲ। ਇਸ ਸ੍ਰੈਯੇ ਦਾ ਅਰਥ:–[੧ ਸਤਰ] ਉਪਬਨ (ਬਹੁਤ) ਵੱਡਾ ਹੈ, ਬਿੱਛ ਝੂਮ ਰਹੇ ਹਨ, ਕਿਉਂਕਿ ਉੱਥੇ) ਸਦਾ ਅਨਕੂਲ ਵਾਯੂ ਵਗ ਰਹੀ ਹੈ।[੨ ਸਤਰ] ਪੰਛੀ ਰਲ ਮਿਲ ਕੇ ਸਾਰੇ ਬੋਲ ਰਹੇ ਹਨ, (ਐਸੀ ਸ਼ੋਭਾ ਹੋ ਰਹੀ ਹੈ ਕਿ) ਇੰਦਰ ਦੇ ਬਾਗ ਦੀ ਸਾਰੀ ਸ਼ੋਭਾ ਇਸ ਤੋਂ ਵਾਰ ਘੱਤੀ। [੩ ਸਤਰ] (ਇਹੀ) ਵਾੜੀ ਬਹੁਤੇ ਲਾਲ ਰੰਗ ਦੇ ਫਲਾਂ ਫੁਲਾਂ ਨਾਲ ਐਸੀ (ਸ਼ੋਭਿਤ ਹੋ ਰਹੀ ਹੈ ਕਿ) ਮਾਨੋਂ ਧੂਏਂ ਤੋਂ ਰਹਿਤ ਅਗਨੀ (ਕਿਸੇ ਨੇ) ਬਾਲ ਰੱਖੀ ਹੈ। [੪ ਸਤਰ] ਅਨੇਕਾਂ ਰੰਗਾਂ ਦੇ ਕਮਲ (ਖਿੜ ਰਹੇ ਹਨ) ਭੌਰਿਆਂ ਦੇ ਝੁੰਡ ਉਹਨਾਂ ਪਰ ਗੁੰਜਾਰ ਕਰਦੇ ਤੇ ਸਦਕੇ ਹੋ ਰਹੇ ਹਨ।

*ਏਹ ਛੰਦ ਅੱਗੇ ਰੁਤ ੧ ਅੰਸੂ ੪੬ ਅੰਕ ੫ ਵਿਚ ਵੀ ਆਵੇਗਾ।

ਰੈਗ ਅਨੇਕਨ ਕੇ ਗਨ ਭੌਰ ਗੁੰਜਾਰ ਤਿਨੂੰ ਪਰ ਬਾਰੀ ॥ ੨੦ ॥
ਚਿੱਤ੍ਰਪਦਾ ਛੰਦ ॥ ਮੋਰ ਬਿਹੰਗ, ਮਰਾਲ ਬਿਸਾਲ, ਕਬੂਤਰ, ਕੋਕਿਲ ਕੀਰ[1], ਅਘੋਰ[2] ਘੋਰਨ ਤੇ ਘਨ ਬੋਲਿ ਉਠੈਂ[3] ਪਿਖਿ ਚਾਤ੍ਰਿਕ ਖੰਜਨ ਕੀ ਸੁਨਿ ਸ਼ੋਰ। ਸੋ ਰਹਿੰ ਸੇਵਤਿ[4] ਕਾਨਨ ਕੋ, ਨਿਤ ਬੈਰ ਬਿਸਾਰਿ, ਨਹੀਂ ਕਰ ਜੋਰ[5]। ਜੋਰ[6] ਸਦੰਪਤਿ ਹ੍ਵੈ ਕਰਿ ਕੂੰਜਤਿ[7] ਬੈਠਤਿ ਪੰਖ ਸੁਧਾਰਤਿ ਮੋਰਿ[8]* ॥ ੨੧ ॥ ਜੋਟ ਮਿਲੇ ਚਕਵਾਨਿ ਜਿ ਕੂੰਜਤਿ ਪੂਜਤਿ ਕਾਮ ਰਹੇ ਹਰਖਾਇ। ਖਾਇ ਸਦਾ ਮਨ ਭਾਵਤਿ ਜੋ ਫਲ, ਭੌਰ ਗੁੰਜਾਰਤਿ ਹੈਂ ਅਕੁਲਾਇ[9]। ਲਾਇਕ ਜੋ ਸੁਖਦਾਇਕ ਸੁੰਦਰ ਅੰਦਰ ਕਾਨਨ ਕੇ ਬਿਰਧਾਇ। ਧਾਇ ਮਹਾਂ ਮ੍ਰਿਗਮਾਲ[10] ਫਿਰੈਂ ਗਨ[11] ਰੋਝ ਝੰਖਾਰਨ ਕੇ ਸਮੁਦਾਇ[12] ॥ ੨੨॥ ਕੋਹਰਿ, ਭਾਲਕ ਡੋਲਤਿ ਹੈਂ[13], ਗਜ ਬੋਲਤਿ ਹੈਂ ਕਰਨੀ ਅਵਲੋਕਿ[14]। ਬਾਘ ਬਕਾਰਿ, ਫਨੀਨ ਫੁੰਕਾਰਿ, ਮਨੀਨ ਸੁਧਾਰਿ, ਬਸੈਂ ਕਰਿ ਓਕ ਕੋਲ

---

[1]ਤੋਤੇ। [2]ਸੁਹਾਵਣੇ। [3]ਬਦਲਾਂ ਦੇ ਘੁਰ ਘੁਰ ਕਰਨ ਤੇ ਬੋਲ ਉੱਠਦੇ ਹਨ। [4]ਉਹ (ਪੰਛੀ) ਰਹਿੰਦੇ ਹਨ ਸੋਂਵਦੇ ਭਾਵ ਵਿਚਰਦੇ ਰਹਿੰਦੇ ਹਨ। [5]ਜ਼ੋਰ। [6]ਜੋੜਾ। [7]ਕੂੰਜਾਂ (ਵਿਚ ਬੈਠਦੇ ਹਨ)। [ਕੂੰਜ=ਵੇਲਾਂ ਟਹਿਣੀਆਂ ਤੋਂ ਬਣਿਆਂ ਰਮਣੀਕ ਥਾਂ]। (ਅ) ਕੂੰਜਨਾਂ=ਬੋਲਨਾ। ਗੁਟਕਦੇ ਹਨ। ਚਹਿਕਦੇ ਹਨ। [8]ਇਸ ਸ੍ਰੋਯੇ ਦੇ ਅਰਥਃ-[ਪਹਿਲੀ ਸਤਰ] ਮੋਰ, ਹੰਸ, ਕਬੂਤਰ, ਕੋਇਲ, ਤੋਤੇ ਆਦਿ ਸੁਹਾਵਣੇ ਪੰਛੀ (ਏਥੇ ਬਹੁਤ) ਹੁੰਦੇ ਹਨ। [ਦੂਜੀ ਸਤਰ] ਬੱਦਲ ਦੇ ਗਰਜਨ ਪਰ ਚਾਤ੍ਰਿਕ ਤੇ ਮਮੋਲੇ (ਬੱਦਲਾਂ ਨੂੰ ਆਉਂਦੇ) ਵੇਖਕੇ ਬੋਲ ਉਠਦੇ ਹਨ (ਉਨ੍ਹਾਂ ਦਾ ਇਹ) ਸ਼ੋਰ ਸੁਣਨ (ਲਾਇਕ ਹੁੰਦਾ ਹੈ)। (ਅ) ਦੇਖੋ ੨ ਥੇ ਅਚਰਜ) ਚਾਤ੍ਰਿਕਾਂ ਤੇ ਮਮੋਲਿਆਂ ਦਾ ਸ਼ੋਰ ਸੁਣਕੇ ਬੱਦਲ ਭੀ ਘੋਰ (ਸ਼ਬਦ ਨਾਲ) ਬੋਲ ਉੱਠਦਾ ਹੈ। [ਤੀਜੀ ਸਤਰ (ਏਥੇ ਵੱਸਣ ਵਾਲੇ) ਓਹ (ਭਾਵ ਪੰਛੀ) ਬਨਾਂ ਵਿਚ ਵਿਚਰਦੇ ਰਹਿੰਦੇ ਹਨ (ਆਪੋ ਵਿਚ) ਵੈਰ ਨੂੰ ਵਿਸਾਰ ਕੇ ਤੇ ਨਹੀਂ ਕਰਦੇ ਜ਼ੋਰ (ਇਕ ਦੂਏ ਦੇ ਉੱਤੇ)। ਚੌਥੀ ਸਤਰ] ਇਸਤ੍ਰੀ ਪਤੀ ਦਾ ਜੋੜਾ ਹੋਕੇ ਕੂੰਜਾਂ ਵਿਚ ਬੈਠਦੇ ਹਨ ਪੰਖ ਸੁਆਰਦੇ ਹਨ ਤੇ ਮੋੜ (ਖਾ ਖਾ ਕੇ ਟੁਰਦੇ ਹਨ)। [9]ਵਿਆਕੁਲ ਹੋਕੇ, ਮਗਨ ਹੋਕੇ। [10]ਹਰਨਾਂ ਦੀਆਂ ਡਾਰਾਂ। [11]ਗਨ-ਸਮੂਹ, ਵੱਗ। [12]ਝੁੰਡ। ਇਸ ਸਾਰੇ ਸ੍ਰੋਯੇ ਦਾ ਅਰਥ ਐਉਂ ਹੈਃ-[੧ ਸਤਰ] ਚਕਵਿਆਂ ਦੇ ਜੋੜੇ ਮਿਲਕੇ ਚਹਿਕ ਰਹੇ ਹਨ, ਕਾਮਨਾ ਪੂਰਨ ਹੋ ਰਹੀਆਂ ਹਨ, (ਇਸ ਲਈ) ਖੁਸ਼ ਹੋ ਰਹੇ ਹਨ, [੨ ਸਤਰ] ਜੋ ਮਨ ਭਾਉਂਦੇ ਫਲ ਹਨ ਉਹ ਸਦਾ ਖਾ ਰਹੇ ਹਨ। ਭੌਰੇ ਮਗਨ ਹੋ ਹੋ ਕੇ ਗੁੰਜਾਰ ਰਹੇ ਹਨ। [੩ ਸਤਰ] (ਰਹਿਣ ਦੇ, ਲਾਇਕ ਤੇ ਸੁਖਦਾਈ ਹੋਣ ਕਰਕੇ ਇਸ) ਬਨ ਵਿਚ (ਸਾਰੇ) ਸੁੰਦਰ (ਪੰਛੀ) ਵਧ ਰਹੇ ਹਨ। [੪ ਸਤਰ] ਮਿਰਗਾਂ ਦੀਆਂ ਡਾਰਾਂ, ਨੀਲਗਾਇ ਦੇ ਵੱਗ, ਬਾਰਾਂ ਸਿੰਗਿਆਂ ਦੇ ਝੁੰਡ ਦੇਝੇ ਫਿਰਦੇ ਹਨ। [13]ਟਹਿਲ ਰਹੇ ਹਨ। [14]ਹਥਨੀਆਂ ਨੂੰ ਵੇਖਕੇ।

*ਇਹ ਛੰਦ ਵੀ ਅਗੇ ਰੁਤ ੧ ਅੰਸੂ ੪੬ ਅੰਕ ੬ ਵਿਚ ਆਵੇਗਾ।

ਸਸੇ, ਨਕੁਲੇ ਤਰਕੈਂ[੧] ਗਨ ਜੰਬੁਕ, ਸਾਰਕ[੨], ਸਾਰਸ[੩] ਕੋਕ[੪]। ਕ੍ਰੌਂਚ[੫] ਸੁ ਆਰਨਚੂੜ[੬] ਪੁਕਾਰਤਿ ਕੋਕ ਸੁ ਬੱਤਕ ਬ੍ਰਿੰਦ ਅਸ਼ੋਕ[੭]* ॥੨੩॥ ਸ੍ਰੈਯਾ[੮] ਛੰਦ। ਅਨਿਕ ਰੀਤਿ ਕੇ ਮੁਨਿ ਤਪ ਤਾਪਤਿ, ਇਕ ਫਲ ਖਾਂਇ, ਖਾਹਿੰ ਇਕ ਪਾਤ। ਜਲਹਾਰੀ, ਤ੍ਰਿਣਹਾਰੀ ਕੋਤਿਕ,ਨਿਰਾਹਾਰ ਕੋਤਿਕ ਨਹਿੰ ਖਾਤਿ। ਸ਼ੁਸ਼ਕਪੱਤ੍ਰ ਭੱਖਸਤਿ[੯] ਨਿਤਪ੍ਰਤਿ ਇਕ, ਪੰਚਾਗਨਿ ਤੇ ਤਾਪਤਿ ਗਾਤ[੯]। ਕਿਤਕ ਸਥੰਡਲਸਾਈ[੧੦] ਤਾਪਤਿ ਬਰਖਾ ਸੀਤ ਸਹੈਂ ਸਭਿ ਭਾਂਤਿ ॥ ੨੪॥ ਅਸਮ ਕੁੰਟ[੧੧], ਤਨ ਬਲਕਲਧਾਰੀ[੧੨],ਊਰਧ ਪਗ[੧੩]ਕੋਤਿਕ ਲਟਕੈਤਿ। ਜਲਸਾਈ[੧੪], ਇਕ ਬਿਚਰਤਿ ਨਿਤਪ੍ਰਤਿ ਏਕ ਚਰਨ[੧੫]ਦ੍ਵੈਹਾਥਉਠੈਤਿ[੧੬]। ਕੋਤਿਕ ਬਿੱਦ੍ਯਾ ਬ੍ਰਹਮ ਬਿਚਾਰਤਿ ਸਮ ਸਰੂਪ[੧੭] ਸਭਿ ਬਿਖੈ ਲਖੈਂਤਿ। ਸਵਿਤਾ ਤੇਜ ਹੁਤਾਸਨ ਜੈਸੋ[੧੮] ਤਿਸ ਥਨ ਮਹਿੰ ਅਸ ਤਪੀ ਬਸੈਂਤਿ॥੨੫॥ ਜਥਾ ਕ੍ਰਿਪਨ ਧਨ ਸੰਚਨ ਮਹਿੰ ਮਨ ਤਿਮ ਤਪ ਕੋ ਸੰਚਤਿ ਦਿਨ ਰੈਨ। ਜਿਮ ਇਸਤ੍ਰੀ ਕਾਮੀ ਉਰ ਬਾਸਹਿ[੧੯]ਤਿਮ ਬ੍ਰਹਮਬਿੱਦ੍ਯਾ ਬਸਹਿ ਟਰੈ ਨ। ਨ੍ਰਿਪਤਿ ਨਿਕਟਤਾ ਚਹਿ ਭ੍ਰਿਤ ਨਿਤ ਜਸ ਤਸੁ ਅਕਾਲ ਚਹਿੰ ਸ਼ਰਨਿ ਸਦੈਨ[੨੦]। ਜਨੋਂ ਦਾਰਿੱਦ੍ ਹਰਨ ਕਹੁ ਗ੍ਰਿਹਸਤੀ ਤਨੋਂ ਹਤਿ ਮੋਹ ਚਹਿਤਿ

---

[੧]ਉਛਲਦੇ ਹਨ [ਹਿੰ: ਤਰਕਨਾ; ਤੜਕਨਾ]। [੨]ਸਾਰਿਕਾ=ਮੈਨਾ [ਸੰਸ:]। (ਅ) ਗੁਟਾਰ [ਪੰਜਾਬੀ]। [੩]ਲੰਮੀਆਂ ਲੱਤਾਂ ਵਾਲਾ ਇਕ ਵੱਡਾ ਜਲ ਪੰਖੀ। [੪]ਕੂਕ ਰਹੇ ਹਨ। (ਅ) ਕੋਕ= ਚਕਵਾ, (ਏ) ਭੇੜੂ। [੫]ਇਕ ਤਰ੍ਹਾਂ ਦੀ ਕੂੰਜ, ਕਰਾਕੁਲ। [੬]ਕੁੱਕੜ। [੭][ਸਾਰੇ ਸ੍ਰੈਯੇ ਦਾ ਅਰਥ] ਸ਼ੇਰ ਤੇ ਭਾਲੂ ਟਹਿਲ ਰਹੇ ਹਨ, ਹਾਥੀ ਹਥਨੀਆਂ ਨੂੰ ਵੇਖ ਵੇਖ ਕੇ ਬੋਲ ਰਹੇ ਹਨ। [ਦੂਸਰੀ ਸਤਰ ਬਾਘ ਬੁੱਕਦੇ ਹਨ, ਫਨੀਅਰ (ਸਪ ਫੁੰਕਾਰਦੇ ਹਨ (ਤੇ ਮਣੀਆਂ ਨੂੰ ਨਿਖਾਰਦੇ ਹਨ, (ਤੇ ਸਾਰੇ ਜੀਵ ਆਪੋ ਆਪਣੇ) ਘਰ ਬਣਾਕੇ (ਸੁਖੀ) ਵਸਦੇ ਹਨ। [ਤੀਸਰੀ ਸਤਰ ਸੂਰਾਂ, ਸਹਿਆਂ, ਨਿਉਲਿਆਂ ਤੇ ਗਿੱਦੜਾਂ ਦੇ ਸਮੂਹ ਉੱਛਲ ਰਹੇ ਹਨ, ਮੈਨਾ ਤੇ ਸਾਰਸ ਬੋਲ ਰਹੇ ਹਨ। [ਚੌਥੀ ਸਤਰ] ਕ੍ਰੌਂਚ, ਕੁੱਕੜ, ਚਕਵੇ : ਬੱਤਖਾਂ ਸਾਰੇ ਖੁਸ਼ਖੁਸ਼ ਪੁਕਾਰ ਰਹੇ ਹਨ। [੮]ਖਾਂਦੇ ਹਨ। [੯]ਸਰੀਰ ਨੂੰ। [੧੦]ਬ੍ਰਤ ਦੇ ਕਾਰਣ ਜੋ ਭੂੰਜੇ ਸਵੇਂ [ਸੰਸ: ਸਥਣ্ਡਿਲਸ਼ਾਯਿਨ੍]। [੧੧]ਇਕ ਪ੍ਰਕਾਰ ਦੇ ਬਾਨ ਪ੍ਰਸਥੀ ਜੋ ਪੱਥਰ ਨਾਲ ਅੰਨ ਕੁੱਟਕੇ ਪਕਾਉਂਦੇ ਸਨ [ਸੰਸ:, ਅਸ਼ਮਕੁਟ੍ਟ]। [੧੨]ਭੋਜ ਪੱਤ੍ਰ ਪਹਿਨਕੇ। [੧੩]ਪੈਰ ਉਪਰ ਨੂੰ ਕਰਕੇ। [੧੪]ਜਲ ਪਰ ਸੌਣ ਵਾਲੇ [ਸੰਸ:, ਜਲ ਸ਼ਾਯਿਨ੍]। [੧੫]ਸਦਾ ਇਕ ਪੈਰ ਦੇ ਭਾਰ ਰੁਰਦੇ ਹਨ। [੧੬]ਦੋ ਹੱਥ ਉਚੇ ਕਰੀ ਰਖਦੇ ਹਨ। [੧੭]ਭਾਵ ਬ੍ਰਹਮ ਸਰੂਪ। [੧੮]ਸੂਰਜ ਤੇ ਅਗਨ ਦਾ ਤੇਜ ਜਿਵੇਂ ਹੋਵੇ। [੧੯]ਜਿਵੇਂ ਕਾਮੀ ਦੇ ਹਿਰਦੇ ਵਿਚ ਇਸਤ੍ਰੀ ਵਸਦੀ ਹੈ। [੨੦](ਜਿਵੇਂ) ਰਾਜੇ ਦੇ ਨੇੜੇ ਹੋਣ ਨੂੰ ਨੌਕਰ ਚਾਹੁੰਦਾ ਹੈ ਤਿਵੇਂ ਅਕਾਲ ਪੁਰਖ ਦੀ ਸ਼ਰਨ ਨੂੰ ਸਦਾ ਚਾਹੁੰਦੇ ਹਨ। *ਇਹ ੨੨ ਤੇ ੨੩ ਵਾਂ ਛੰਦ ਬੀ ਅੱਗੇ ਰੁੱਤ ੧ ਅੰਸੁ ੪੬ ਅੰਕ ੭ ਤੇ ੮ ਵਿਚ ਥੋੜੇ ਥੋੜੇ ਫਰਕ ਨਾਲ ਆਵੇਗਾ।

ਚਿਤ ਚੈਨ॥੨੬॥ਉੱਤਮ ਜਿਨਹੁ ਕਾਮਨਾ ਮਨ ਮਹਿੰ ਤਿਨ ਤਪਸਨਿ ਕੋ ਤ੍ਰਿਹ ਬਨ ਬਾਸ। ਜਨਮ ਮਰਨ ਜਿਨ ਕਬਹੁੰ ਨ ਹੁਇ ਫੁਨ ਗੋਯ ਗਯਾਨ ਅੱਗਯਾਨ ਬਿਨਾਸ਼[1]।ਪੁੰਨ ਅਸ਼ੇਸ਼, ਲੇਸ਼ ਜਿਨ ਪਾਪ ਨ, ਖਾਪਿ ਬਿਕਾਰਨਿ, ਥਾਪ ਪ੍ਰਕਾਸ਼[2]। ਬੀਤਰਾਗ[3], ਬਡਭਾਗ ਸੁ ਪਾਵਨ ਅਸ ਪੁਰਸ਼ੋਤਮ ਪਰਮ ਨਿਵਾਸ ॥੨੭॥ ਤਿਨ ਕੋ ਬਡ ਮਹੰਤ ਹੁਇ ਬਾਸਹਿੰ ਕਠਨ ਕਰਤਿ ਤਪ ਸ਼ੰਭੁ ਸਮਾਨ। ਰੋਕਿ ਰਿਖੀਕਿ ਨੀਕ ਬਿਧਿ ਪ੍ਰਭੁ ਜੂ ਉਰਧ ਕਰੇ ਇਕ ਪਦ ਜੁਗ ਪਾਨ[4]।ਜਿਮ ਗਿਰ ਪਰ ਤਰੁ ਸਥਿਰ ਸਿਸਰ ਰੁਤ ਤਿਮ ਰਹਿੰ ਅਚਲ ਰਿਦਾ ਦਿਢ ਠਾਨਿ। ਮਨਹੁੰ ਕਮਲ ਪਰ ਚਤੁਰਬਦਨ[5] ਥਿਤ, ਤਪ ਕੋ ਤਪਹਿੰ ਮਹਿਤ ਸਵਧਾਨ ॥੨੮॥ ਆਮਿਖ ਸ਼ੁਸ਼ਕ ਦਿਖਤਿ ਧਮਨੀ ਗਨ[6], ਤੇਜ ਪ੍ਰਤਾਪ ਦਸੋ ਦਿਸ਼ਿ ਛਾਇ। ਜਿਮ ਗ੍ਰੀਖਮ ਮੱਧਯਾਨ ਭਾਨੁ ਹੁਇ ਡਰਪਤਿ ਚਿਤ ਸਭਿ, ਸਹਿ ਨ ਸਕਾਇੰ[7]। ਅਗਨੀ ਮਨਹੁੰ ਅਧੂਮ ਪ੍ਰਕਾਸ਼ਤਿ, ਅੱਗੂ ਆਇ ਨ ਕੋਇ ਥਿਰਾਇ। ਬ੍ਰਹਮਲੋਕ ਲੌ ਤੇਜ ਤਪਨ ਕਹੁ ਥਿਥਰਯੋ ਜਹਿੰ ਕਹਿੰ ਦ੍ਰਸ਼ਹਿੰ[8] ਸੁਭਾਇ ॥੨੯॥ ਜੀਤਯੋ ਮਨ ਹੁਇ ਧਯਾਨ ਪਰਾਇਨ ਕਰਤਾ ਪੁਰਖ ਸਾਥ ਲਿਵਲਾਇ। ਸਰਬ ਜੋਤਿ ਕੀ ਜੋਤਿ ਉਦੋਤਕ[9] ਅਸ ਸਰੂਪ ਮਹਿੰ ਰਹੋ ਸਮਾਇ। ਏਕ ਰੂਪ ਹੁਇ ਤਨ ਸੁਧਿ ਬਿਸਰੀ ਪਾਰਬ੍ਰਹਮ ਪਰਮੇਸੁਰ ਪਾਇ।ਬੀਤੇ ਬਰਖ ਅਸੰਖ,ਏਕ ਭੇ ਮੂਰਤਿ ਤਪ ਕੀ ਤਨੂ ਸੁਹਾਇ[10]॥੩੦॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਤਪ ਕਰਨਿ' ਪ੍ਰਸੰਗ ਬਰਨਨੰ ਨਾਮ ਏਕ ਊਨ ਪੰਚਾਸਤੀ ਅੰਸੂ ॥੪੯॥

੫੦. [ਬ੍ਰਹਮਾ ਵਲੋਂ ਦੇਵਤਿਆਂ ਪ੍ਰਤਿ ਪੁਰਾਤਨ ਕਥਾ]।

ਦੋਹਰਾ ॥ ਦਿਢ ਤਪਸਾ ਮਹਿੰ ਧਯਾਨ ਲਗਿ[11] ਤਪ ਕੋ ਤੇਜ ਬਿਸਾਲ। ਖਰਭਰ ਦੇਵਨ ਮਹਿੰ ਪਰਯੋ ਆਕੁਲ[12] ਕੋ ਤਿਸ ਕਾਲ ॥ ੧ ॥ ਸ੍ਰੈਯਾਛੰਦ। ਅਗਨਿ ਪੁਰੋਗਮ[13] ਸਹਿਤ ਪੁਰੰਦਰ[14] ਗਏ ਬ੍ਰਿੰਦ ਸੁਰ ਬ੍ਰਹਮਾ ਪਾਸ।

---

[1]ਅੱਗਯਾਨ ਨਾਸ਼ ਕਰਕੇ ਗਯਾਨ ਦੇ ਗਿਆਤਾ ਹੋ ਗਏ।[2]ਭਾਵ ਪ੍ਰਕਾਸ਼ ਵਿਚ ਇਸਥਿਤ। [3]ਜਿਨ੍ਹਾਂ ਦਾ ਰਾਗ ਦ੍ਵੈਖ ਮੁੱਕ ਗਿਆ ਹੈ। [4]ਇਕ ਪੈਰ ਦੇ ਭਾਰ ਦੋਵੇਂ ਹੱਥ ਉਚੇ ਕੀਤੇ। [5]ਬ੍ਰਹਮਾ। [6]ਮਾਸ ਸੁੱਕ ਕੇ ਸਭ ਨਾੜਾਂ ਦਿਸਦੀਆਂ ਹਨ। [7]ਜਿਵੇਂ ਹੁਨਾਲੇ ਦੀ ਦੁਪਹਿਰ ਦਾ ਸੂਰਜ ਹੋਵੇ ਸਭ ਦਾ ਚਿਤ (ਉਸ-ਤੋਂ) ਡਰਦਾ ਹੈ, ਕੋਈ ਸਹਿ ਨਹੀਂ ਸਕਦਾ। (ਅ) (ਸਕਾਇ=) ਸ਼ੋਕ ਨਹੀਂ ਸਹਾਰ ਸਕਦਾ। [8]ਅਦ੍ਰਕ ਤੋਂ ਭਾਵ ਹੈ।[9]ਉਦੋ ਕਰਨ ਵਾਲੇ (ਅਕਾਲ ਪੁਰਖ)। [10]ਸਰੀਰ ਇਕ ਤਪ ਦੀ ਮੂਰਤੀ ਹੋਕੇ ਸ਼ੋਭ ਰਿਹਾ ਹੈ। [11]ਲਗਾਇਆ ਹੋਇਆ। [12]ਵਿਆਕੁਲ। [13]ਦੇਖੋ ਰਾਸ ੨ ਅੰਸੂ ੧੨ ਅੰਕ ੧੬ ਦਾ ਪ੍ਰਯਾਯ। [14]ਇੰਦਰ।

'ਕਿਸਨੇ ਤੇਜ ਤਿਗਮ ਤਪ[1] ਤਾਪਨੋ ਸੁਰਗ ਲੋਕ ਲੌ ਭਯੋ ਪ੍ਰਕਾਸ਼ ?। ਨਹੀਂ ਸਹਾਰ ਸਕਹਿ ਸੁਰ ਸਾਰੇ ਕਠਨ ਘੋਰ ਅਸ ਬਿਦਤਨੋ ਰਾਸ।ਕਰੁਨਾ ਕਰਹੁ ਸਹਾਇਕ ਹ੍ਵੈ ਕਰਿ ਹਮਰੇ ਸੰਸੈ ਦੇਹੁ ਬਿਨਾਸ਼'॥੨।ਕਹਯੋ ਦ੍ਰੁਹਣ[2] ਨੇ'ਚਿੰਤਾ ਤਜਾਗਹੁ ਕਾਲ ਸਮਾਪਤਿ ਤਪ ਕੋ ਆਇ[3]। ਅਖਲ ਜਗੱਤ ਕੋ ਰੱਖਨਕ ਸ੍ਵਾਮੀ ਸੋ ਤੁਮਰੇ ਭੀ ਹੋਹਿ ਸਹਾਇ। ਪ੍ਰਥਮ ਅਵਤਰੇ[4] ਪ੍ਰਭੁ ਪੁਰਸ਼ੋਤਮ ਸ਼੍ਰੀ ਨਾਨਕ ਨਿਜ ਨਾਮ ਧਰਾਇ। ਬਰਤਨੋ ਬਿਨਾ ਕਾਲ ਕਲਿ ਭੈਰਵ[5] ਭਰਨੋ ਨਰਕ ਪਾਪੀ ਸਮੁਦਾਇ ॥ ੩ ॥ ਤਿਨ ਜੀਵਨਿ ਕੋ ਨਾਮ ਅਲੰਬ ਦਿਯ ਸਤਿਸੰਗਤਿ ਕੋ ਪੰਥ ਬਿਸਾਲ[6]। ਤਪ ਆਦਿਕ ਮੈਂ ਲਖਿ ਅਸ਼ਕਤਿ ਨਰ ਸ਼ੋਖ ਸੁਖੇਨ ਪਾਇ ਤਤਕਾਲ।ਭੁੰਗ ਮੁਸ਼ਟ ਤਿਨ* ਬਖਸ਼ਿਸ਼ ਕੀਨਸਿ† ਗਮਨੇ ਜਮਨ ਸੁ ਅਬੈ ਕੁਚਾਲ[7]। ਹਿੰਦੁਨਿ ਧਰਮ ਬਿਨਾਸ਼ਨ ਚਾਹਤਿ ਮਹਾਂ ਮੰਦ ਮਤਿ ਦੁਸ਼ਟ ਕਰਾਲ॥੪॥ ਸੀਸ ਦੇਯ ਕੁਰੋ ਤਿਨ ਕਰਿ ਕੈ ਹਰਹਿੰ ਤੇਜ ਤਿਨ ਰਾਜ ਬਿਨਾਸਿ। ਨੌਸਰੀਰ ਧਰਿ ਬਰਤੇ ਪ੍ਰਭੁ ਜੀ ਅਬਿ ਦਸਮੇ ਕੋ ਕਰਹਿੰ ਪ੍ਰਕਾਸ਼। ਦੇਵੀ ਦੇਵ ਦੇਹੁਰੇ ਤੀਰਥ ਆਗਮ[8] ਨਿਗਮ ਅਪਰ ਮਤਿ ਰਾਸ[9]।ਹਿੰਦੁ ਧਰਮ ਕੋ ਰੱਖਨਕ ਹੋਵਹਿੰ ਸ਼੍ਰੀ ਗੁਰਗੋਬਿੰਦ ਸਿੰਘ ਹੁਲਾਸ[10]॥੫।ਪਰਮਤੇਜਸੀ,ਪਰਮ ਸੂਰਮੇ,ਪਰਮ ਅਮਾਨੁਖ[11] ਕਰਮ ਕਰੇਹਿੰ।ਜਿਨ ਕੇਤਪ ਕੋਤੇਜ ਤਿਗਮ[12]ਇਹਸੋਅਬਿ ਧਰਹਿੰ ਜਾਇ ਨਰ ਦੇਹਿ। ਅਖਿਲ ਜੋਤਿ ਕੀ ਜੋਤਿ ਪ੍ਰਕਾਸ਼ਕ ਸ਼੍ਰੀ ਨਾਨਕ ਕੀ ਧਾਰਹਿੰ ਏਹਿ[13]।ਤੁਮ ਭੀ ਜਾਹੁ ਜਗਤ ਮੈਂ ਜਿਤ ਕਿਤ ਮਨੁਜ ਸਰੀਰਨਿ ਕੋ ਧਰਿ ਲੇਹਿ'॥ ੬ ॥ ਦੋਹਰਾ॥ ਇੰਦ੍ਰ ਪੁਰੋਗਮ ਸੁਰ ਕਹਯੋ[14] 'ਅਸ ਤਪਸੀ

[1]ਉੱਗ੍ਰ ਤੇਜ ਵਾਲਾ ਤਪ [ਸ੍ਰੰਸ:, ਤਿਗ੍ਮ]। [2]ਬ੍ਰਹਮਾ। [3]ਤਪ ਦਾ ਸਮਾਂ ਮੁੱਕਣ ਨੂੰ ਆਇਆ ਹੈ। [4]ਅਵਤਾਰ ਧਾਰਿਆ। [5]ਭਯਾਨਕ ਕਲਜੁਗ ਬਿਨਾ ਸਮੇਂ ਤੋਂ ਵਰਤਿਆ ਹੈ। [6]ਸ਼ੁਸ਼ਟ ਰਸਤਾ (ਚਲਾਯਾ ਨੇ)। [7]ਮੁਸਲਮਾਨ ਹੁਣ ਖੁਟਿਆਈ ਵਿਚ ਪੈ ਗਏ ਹਨ। [8]ਸ਼ਾਸਤ੍ਰ। [9]ਵੇਦ ਤੇ ਹੋਰ ਮਤ ਸਾਰੇ। [10]ਅਨੰਦ (ਸਰੂਪ)। [11]ਜੋ ਮਨੁੱਖ ਦੇ ਪਾਸੋਂ ਨਾ ਹੋ ਸਕਣ, ਭਾਵ ਉੱਚੇ ਤੇ ਔਖੇ। [12]ਉੱਗ੍ਰ ਤੇਜ ਵਾਲਾ। [13]ਸਾਰੇ ਜੋਤੀਆਂ ਦੇ ਪ੍ਰਕਾਸ਼ਕ ਸ੍ਰੀ ਗੁਰੂ ਨਾਨਕਦੇਵ ਜੀ ਦੀ ਏਹ ਜੋਤ ਨੂੰ ਧਾਰਨਗੇ। [14]ਇੰਦ੍ਰ ਪਰੋਗਮ ਤੇ (ਦੇਵ) ਦੇਵਤਿਆਂ ਨੇ ਕਿਹਾ (ਬ੍ਰਹਮਾ ਨੂੰ)।

*ਪਾ:—ਭਾਂਗ ਪੁਸ਼ਟ ਪਰ। †ਪੰਜਾਬੀ ਮਹਾਵਰਾ ਹੈ 'ਭੁੰਗ ਦੇ ਭਾੜੇ ਚੀਜ਼ ਦੇਣੀ' ਭਾਵ ਹੈ ਮੁਫਤ ਦੇ ਦੇਣਾ, ਇਹੋ ਅਰਥ ਏਥੇ ਹੈ। ਕਈ ਲੋਕ ਅਰਥ ਕਰਦੇ ਹਨ ਕਿ ਭੁੰਗ ਦੀਆਂ ਮੁੱਠਾਂ ਲੈਕੇ ਬਦਲੇ ਵਿੱਚ ਰਾਜ ਦਿੱਤਾ, ਇਹ ਗ਼ਲਤ ਹੈ, ਕਿਉਂਕਿ ਕਵਿ ਜੀ ਸ਼੍ਰੀ ਗੁਰ ਨਾਨਕ ਪ੍ਰਕਾਸ਼ ਵਿੱਚ ਬਾਬਰ ਦੇ ਪ੍ਰੰਗ ਵਿੱਚ ਭੁੰਗ ਲੈਣ ਤੇ ਰਾਜ ਦੇਣ ਦਾ ਜ਼ਿਕਰ ਕੋਈ ਨਹੀਂ ਕਰ ਆਏ।

ਹੈ ਕੌਨ? ਕਿਮ[1]ਤਪ ਤਾਪਨੋ, ਤਾਤ ਕਿਸ, ਕਰਮ ਕਿਯੋ ਕਨਾ ਤੌਨ?॥੭॥ ਜਿਸ ਕੀ ਅਪਨੇ ਬਦਨ ਤੇ ਕਰਤਿ ਪ੍ਰਸ਼ੰਸਾ ਏਵ। ਬਧਨੋ ਬਿਸਾਲ ਪ੍ਰਤਾਪ ਜਗ ਕਿਮ ਪ੍ਰਗਟਹਿ ਤਪਸੇਵ[2]?' ॥ ੮ ॥ ਸ੍ਰੈਯਾ ਛੰਦ । ਕਹਤਿ ਭਯੋ ਕਮਲਾਸਨ ਤਿਨ ਕਹੁ 'ਸੁਨਹੁ ! ਸੁਰਹ ਅੱਖਯਾਨ[3] ਮਹਾਨ। ਚਿਰੰਕਾਲ ਕੋ ਅਹੈ ਪੁਰਾਤਨ[4] ਜਥਿ ਸਤਿਜੁਗੁ ਕੋ ਸਮਯ ਸੁਜਾਨ। ਦਾਨਵ ਦੈਤ ਬਿਲੰਦ ਬਲੀ ਗਨ ਤੀਨ ਲੋਕ ਜੀਤੇ ਸਭਿ ਥਾਨ।ਦੁਸ਼ਟ ਬਿਸਾਲ ਅਨਿਸ਼ਟੈ[5] ਠਾਨਤਿ, ਤੁਮਹਿ ਨਿਕਾਸਯੋ ਸੁਖ ਕਰਿ ਹਾਨਿ ॥ ੯ ॥ ਨਿਕਟਿ ਭਗਵਤੀ ਤਬਿ ਤੁਮ ਗਮਨੇ ਅਨਿਕ ਭਾਂਤਿ ਕੀ ਸਤੁਤਿ ਸੁਨਾਇ।ਦੁਰਗਾ ਭਈ ਪ੍ਰਸੀਦਤ ਹਿਤ ਕਰਿ ਅਪਨਿ ਸਰੀਰ ਕੀਨਿ ਬਿਦਤਾਇ। ਦੀਨਸਿ ਦਰਸ਼ਨ ਧਰਮ ਗੋਪਤਾ[6] ਤੁਮ ਕੋ ਦੀਨ ਦੇਖਿ ਬਿਕੁਲਾਇ। ਦੁਰ-ਨਿਰੀਛਨਾ[7] ਪ੍ਰੁਛਨ ਕੀਨੇ, ਦੁਖ ਦੈਤਨਿ ਕੋ[8] ਕਹਯੋ ਬੁਝਾਇ ॥ ੧੦ ॥ ਸੁਨਿ ਕੈ ਪੂਨ ਕੋ ਕੀਨਿ ਅੰਬਕਾ[9]–ਸ਼ੱਤ੍ਰੂ ਤੁਮਾਰੇ ਹਤੋਂ ਰਿਸਾਇਯੋਗ ਭਾਗੋ ਅਰੁ ਸਦਨ ਸੁਰਗ ਕੋ ਬਹੁਰ ਦੇਉਂ ਤੁਮੋਂ ਕੋ ਹਰਖਾਇ–। ਕ੍ਰੁੱਧਤਿ ਭਈ ਜੁੱਧ ਕਉ ਉੱਧਤਿ[10]ਆਯੁਧ ਸੁੱਧ[11] ਬਿਰੋਧ ਬਧਾਇ[12]। ਹਤੇ ਦੈਤ ਧਰਨੀ ਤਲ ਛਾਯੋ ਸੈਘਰ ਮਹਿਂ ਘਮਸਾਨ ਬਨਾਇ ॥ ੧੧ ॥ ਰਕਤ ਬੀਜ[13] ਸੋਂ ਰਣ ਪੂਨ ਕੀਨਸਿ ਆਯੁਧ ਲਰੋ ਰਕਤ ਧਰ ਪਾਤ[14]। ਭਏ ਸੈਂਕਰੈ ਦੈਤ ਸਹੱਸ੍ਰੈ ਅਯੁਤ ਲੱਛ ਕੋਟੈਂ ਇਕ ਜਾਤਿ[15] । ਹਤੇ ਬਹੁਰ ਉਪਜੇ ਪੁਨ ਤੈਸੇ ਜਿਨ ਕੀ ਸੈਖਯਾ ਗਨੀ ਨ ਜਾਤਿ। ਚਿਰੰਕਾਲ ਲੌ ਰਹੀ ਘਾਲ ਕਰਿ ਸ਼ੁਮਤਿ ਭਈ ਕੁਛ ਤਬਿ ਜਗ ਮਾਤ ॥ ੧੨ ॥ ਦੋਹਰਾ ॥ ਸੈਖਯਾ ਨੌ ਕੋ ਅੰਕ ਪੁਰ ਖੋੜਸ ਸ਼ੂਨ ਲਗਾਇ[16]।ਇਤੋ ਦੈਤ ਦੇਵੀ ਹਤੇ ਗਿਨੇ ਰਿਖਿਨਿ ਸਮੁਦਾਇ[17] ॥੧੩॥ ਬਿੰਧਯਾਚਲ ਪਰ ਥਿਤ ਭਈ ਜਗਤ ਈਸ਼ੁਰੀ ਜੋਈ ਬਿੰਧਯਾਚਲ ਸੁ ਨਿਵਾਸਨੀ ਯਾਂਤੇ ਕਹਿ ਸਭਿ ਕੋਇ ॥ ੧੪ ॥ ਸ੍ਰੈਯਾ ਛੰਦ ॥ ਹੋਇ ਸੁ ਲੋਪ ਧਾਰਿ ਲਘੁ ਮੂਰਤਿ ਬਿੰਧਯਾਚਲ ਪਰ ਕੀਨਿ ਨਿਵਾਸ।ਉੱਗ੍ਰ

---

[1]ਤੇ ਕਿਸ ਇੱਛਾ ਲਈ। [2]ਤਪੱਸ੍ਵੀ। [3]ਕਥਾ। [4]ਵਿਰ ਸਮੇਂ ਦੀ ਪੁਰਾਣੀ ਕਥਾ ਹੈ। [5]ਉਪੱਦ੍ਰਵ। [6]ਧਰਮ ਦੀ ਰੱਖਯਕ ਨੇ। [7]ਭਾਵ ਦੇਵੀ ਨੇ [ਸੰਸਃ ਦੁਰਨਿਰੀਕਸ਼ਣ=ਜਿਸ ਦਾ ਵੇਖਣਾ ਕਠਨ ਹੋਵੇ]। [8](ਤੁਸਾਂ) ਦੈਂਤ ਦੇ ਦਿੱਤੇ ਦੁੱਖ ਨੂੰ। [9]ਦੇਵੀ ਨੇ। [10]ਉੱਗ੍ਰ ਹੋਈ, ਤਯਾਰ ਬਰਤਿਆਰ ਹੋਈ [ਸੰਸਃ ਉਦ੍ਯਤ]। [11]ਠੀਕ ਕਰਕੇ। [12]ਬਿਰੋਧ ਵਧਾਕੇ। [13]ਦੈਂਤ ਦਾ ਨਾਮ। [14]ਧਰਤੀ ਤੇ ਰਕਤ ਡਿੱਗੀ। [15]ਦਸ ਹਜ਼ਾਰ ਤੋਂ ਲਖ ਤੇ ਕ੍ਰੋੜਾਂ ਇਕ ਜਾਤ ਦੇ । [16]ਨੱਵੇ ਪਦਮ ੯੦੦੦੦੦੦੦੦੦੦੦੦੦੦ । [17]ਭਾਵ ਪੁਰਾਣਾਂ ਵਿਚ ਲਿਖੇ ਹਨ।

ਮਹਾਂ ਤਪ ਤਪਨੇ ਲਾਗੀ-ਪੁਨ ਦੈਤਨ ਕੁਲ ਕਰੌਂ ਬਿਨਾਸ-। ਇਤ ਉਤ ਦੁਸ਼ਟ ਲਗੇ ਤਬਿ ਖੋਜਨਿ ਕਾਨਨ ਬਡੇ ਪਹਾਰ ਅਵਾਸ[1]। ਸਰਿਤਾ ਸਰੁ-ਵਰ[2] ਦਰੀ[3] ਕੰਦਰਾ ਜਹਿਂ ਕਹਿਂ ਫਿਰਹਿਂ ਰਿਸੇ ਬਲ ਰਾਸ*॥ ੧੫ ॥ ਬੋਲ ਸੁਬੋਲ[4] ਦੈਤ ਦੂਇ† ਦੀਰਘ ਲਿਯੋ ਸੰਗ ਸੈਨਾ ਸਮੁਦਾਇ। ਰਿਦੈ-ਸੁੱਧ ਇਕ ਤਪਸੀ ਦੇਖਯੋ ਚਿਰੰਕਾਲ ਕੋ ਤਪ ਗਨ ਤਾਇ। ਬ੍ਰਹਮ ਬਿੱਦਜਾ ਮਹਿਂ ਨਿਸਠਿਤ[5] ਨਿਤ ਪ੍ਰਤਿ ਸੂਰਜ ਅਗਨੀ ਕੇ ਸਮ ਤਾਇ[6]। ਬੈਠਯੋ ਆਸ਼੍ਰਮ ਨਿਜ ਤਪ ਮਹਿਂ ਥਿਤ ਏਕਾਕੀ ਮਨ ਸ਼ਾਂਤਿ ਸੁਹਾਇ ॥ ੧੬ ॥ ਅਸੁਰਨ ਕੀਨਿ ਬਿਲੋਕਨਿ ਪੂਛਯੋ-ਅਹੋ ਤਾਪਸੀ! ਹਮਹਿਂ ਬਤਾਇ। ਇਕ ਇਸਤ੍ਰੀ ਸਭਿ ਅੰਗ ਮਨੋਹਰ ਰਣ ਕਰਤੀ ਅਬਿ ਗਈ ਪਲਾਇ। ਦ੍ਰਿਸ਼ਟਿ ਸੁ ਗੋਚਰ ਰਹੀ ਨ ਹਮਰੇ ਤਿਸ ਹਿਤ ਖੋਜੇ ਸਕਲ ਸੁ ਥਾਇ! ਭਯੋ ਮਹਾਂ ਅਚਰਜ ਨਹਿਂ ਜਾਨੀ ਦੈਤ ਹਤੇ ਜੋਧਾ ਸਮੁਦਾਇ-॥੧੭॥ ਸੁਨਿ ਤਪਸੀ ਰਿਸ ਕਰਿ ਕੈ ਬੋਲਯੋ-ਰੇ ਮੂਢਹੁ ਦੁਰਮਤਿ ਉਰਧਾਰਿ। ਕਜਾ ਬਕਬਾਦ ਕਰਤਿ ਅਨਜਾਨਹੁ[7] ਸੋ ਸ਼ਕਤੀ ਹੈ ਪਰਮ ਉਦਾਰ। ਜਹਾਂ ਕਹਾਂ ਪਰਿ ਪੂਰਨ ਪਾਵਨ ਸਿਮਰਹਿ ਸ਼ਰਧਾ ਕਰੇ ਨਿਹਾਰ[8]। ਜਬਿ ਬਿਦਤਹਿਗੀ ਰੂਪ ਭਯਾਨਕ ਤਬਿ ਤੁਮ ਗਨ ਕੋ ਕਰਹਿ ਸੰਘਾਰ-॥ ੧੮ ॥ ਸੁਨਿ ਉਨਮੱਤ ਦੈਤ ਉਰ ਕ੍ਰੋਪੇ ਮਾਰਿ ਮਾਰਿ ਸਨਮੁਖ ਰਿਖਿ ਧਾਇ। ਤਬਹਿ ਤਪੋਧਨ ਰਿਦੈ ਬਿਚਾਰਯੋ-ਇਨ ਸੋਂ ਹਮ ਕਜਾ ਕਰਹਿਂ ਰਿਸਾਇ। ਬ੍ਰਹਮ ਪਰਾਇਣ ਬ੍ਰਹਮਣ ਤਨ ਹੈ ਧਰਮ ਨ ਹਮਰੋ ਜੁੱਧ ਮਚਾਇ। ਤੈਸੇ ਸਿਸ[9] ਹੈਂ ਇਸੀ ਧਰਮ ਮਹਿਂ ਮੋਹਿ ਸਮਾਨ ਸ਼ਾਂਤਿ ਚਿਤ ਲਾਇ ॥ ੧੯ ॥ ਕੌਨ ਉਪਾਇ ਕਰਹਿਂ ਅਬਿ ਇਨ ਸੋਂ ਕ੍ਰਿਤ ਅਪਰਾਧ[10] ਉਚਿਤ ਹੈ ਦੰਡ-। ਇਮ ਨਿਸ਼ਚੈ ਕਰ ਮੁਨਿ ਬਰ ਰਿਸਧਰਿ ਨਿਜ ਦਰਸ਼ਨ ਅਤਿ ਕਿਯੋ ਪ੍ਰਚੰਡ[11]। ਲਾਖਨਿ ਬਰਖਨਿ ਕੋ ਤਪਭੀਖਨ[12] ਸਿਮਰਨਿ[13] ਤੀਖਨ ਕਰਿ ਬਰਬੰਡ[14]। ਕਰਤਾ ਪੁਰਖ ਧਯਾਨ ਕਹੁ ਧਰਿ ਕੈ ਜਿਸਕੋ ਓਜ ਤੇਜ ਅਨਖੰਡ[15]॥ ੨੦॥ ਓਮ

---

[1]ਪਹਾੜਾਂ ਰੂਪ ਅਸਥਾਨਾਂ ਵਿਚ। [2]ਸਰੋਵਰ। [3]ਖੱਡਾਂ। [4]ਨਾਮ ਦੋ ਦੈਂਤਾਂ ਦਾ। [5]ਇਸਥਿਤ। [6]ਤੇਜ ਸੀ (ਉਸਦਾ। [7]ਅਣਜਾਣੋ। [8]ਜੋ ਸ਼ਰਧਾ ਨਾਲ ਸਿਮਰਦਾ ਹੈ ਉਸ ਨੂੰ ਨਿਹਾਲ ਕਰਦੀ ਹੈ। (ਅ) ਦਰਸ਼ਨ ਕਰਦਾ ਹੈ। [9](ਮੇਰੇ) ਚੇਲੇ। [10]ਅਪਰਾਧ ਕਰਨ ਵਾਲੇ। (ਅ) ਅਪਰਾਧ ਵਾਲੀ ਕਰਤੂਤ। [11]ਤੇਜ ਵਾਲਾ। [12]ਭਯਾਨਕ ਤਪ। [13]ਸਿਮਰ ਕਰਕੇ। [14]ਬਲਵਾਨ ਤੇਜ ਸਰੂਪ ਕੀਤਾ। [15]ਅਖੰਡ।

*ਪਾਃ-ਜਹਾਂ ਕਹਾਂ ਫਿਰ ਸੋ ਬਲਰਾਸ।

†ਪਾਃ-ਹੁਇ।

ਤੇ ਹੁੰਕਾਰਾ ਕੀਨਸਿ[1] ਸਿੰਘਖਾਲ ਕੋ ਕਰ ਮਹਿ ਧਾਰਿ[2]। ਕਰਿ ਲਘੁਤਾ[3] ਝਟਕਾਇਤ ਝਾਰਨੋ ਝਿਝਕਨ ਝਾਰਨ ਜੁਝੇ ਜੁਝਾਰ[4]।ਦੁਰਨਿਰੀਛ ਅਤਿ ਪੁੰਜ ਤੇਜ ਕੋ ਨਿਸਕਨੋ ਤਿਸ ਤੇ ਪੁਰਖ ਉਦਾਰ[5]। ਆਯੁਤ ਉਰ[6] ਦੀਰਘ ਜੁਗ ਬਾਹੂ, ਕੰਧ ਉਤੰਗ[7], ਮਹਾਂ ਬਰਿਯਾਰ[8] ॥ ੨੧ ॥ ਲਾਲ ਬਿਲੋਚਨ ਭਰੇ ਛੋਭ ਸੋਂ ਧਨੁਖ ਬਾਨ ਕਰ ਤਰਕਸ਼ ਦੋਇ। ਹਾਟਕ ਮੁਸ਼ਟ[9] ਖੜਗ ਖਰ* ਨਿਰਮਲ ਆਗੇ ਦੈਤਨਿ ਰਹਨੋ ਖਰੋਇ। ਲਗੇ ਪ੍ਰਹਾਰ ਕਰਨਿ ਗਨ ਆਯੁਧ ਬਖਤਰਪੋਸ਼ ਬਿਲੋਕਨੋ ਸੋਇ[10]। ਇਤ ਤੇ ਤਜੇ ਪੁਰਖ ਸਰ ਤੀਖਨ, ਗਨ ਸ਼ੱਤ੍ਰੁਨਿ ਕੋ ਤਨ੍ਹ ਪਰੋਇ ॥ ੨੨ ॥ ਤੁਮਲ ਮਚਨੋ ਸੰਗ੍ਰਾਮ[11] ਅਨਿਕ ਬਿਧਿ ਤੀਰਨ ਲੀਨਿ ਦਸੋ ਦਿਸ਼ਿ ਛਾਇ।ਗਜਾਰੋਹ[12] ਭਟ ਰਥੀ ਕ੍ਰੋਧ ਕਰਿ ਹਯਾਰੋਹ[13] ਆਏ ਗਨ ਧਾਇ। ਅਨਿਕ ਭਾਂਤਿ ਕੋ ਸ਼ਸਤ੍ਰ ਉਠਾਏ ਮੁਗਦਰ ਮੂਸਲ[14] ਬਲ ਸਮੁਦਾਇ।ਤੋਮਰ,ਖੜਗ,ਤ੍ਰਿਸੂਲ ਹੂਲ ਖਰ ਭਾਲੇ ਧੋਪੈਂ[15], ਗੁਰਜ ਉਠਾਇ ॥ ੨੩ ॥ ਸਾਰ ਸ਼ਕਤਿ[16], ਬਡ ਕਠਨ ਕੁਦੰਡੈ[17], ਖਪਰੇ ਬਾਣ, ਜਮਧਰਾ ਧਾਰਿ[18]। ਧਾਰ ਜਿਨਹੁੰ ਕੀਤੀਖਨ ਭੀਖਨਚਮਕਤਿ ਲੋਹ ਡਸਨਿ ਸਮ ਮਾਰ[19]।ਮਾਰਿ ਮਾਰਿ ਕਹਿ ਆਨਿ ਪਰੇ ਬਹੁ ਆਯੁਧ ਜੁੱਧ ਮਝਾਰ ਪ੍ਰਹਾਰ†। ਹਾਰ ਨ ਹੋਤਿ ਸੁਰਹੁੰ ਤੇ ਕਬਹੁੰ[20]ਸੇ ਜੋਧਾ ਅਰ ਪਰੈ[21] ਅਸਾਰ[22]॥੨੪॥ਸ਼ਲਭ ਦਲਨ[23]ਸੇ ਚਲੇ ਤੀਰ ਗਨ ਦੁਹਿ ਦਿਸ਼ਿ ਤੇ ਛਾਦਨੋ ਅਸਮਾਨ। ਉਤ ਅਨੇਕ ਇਤ ਏਕ ਰਹਨੋ ਰੁਪ ਰਾਖਸ਼ ਹਤੇ ਬੇਧਿ ਕਰਿ ਬਾਨ[24]। ਲੱਛ ਹੋਇ ਸੋ ਰੱਛ ਨ ਹੋਵੈ[25]

---

[1](ਓਸ ਤਪੱਸ੍ਵੀ ਨੇ) ਓਅੰ ਕਹਿ ਕੇ ਹੁੰਗਾਰਾ ਭਰਿਆ। [2]ਸ਼ੇਰ ਦੀ ਖੱਲ ਹੱਥ ਵਿਚ ਲਈ। [3]ਸ਼ੀਘ੍ਰਤਾ ਕਰਕੇ। [4]ਸ਼ੀਘ੍ਰਤਾ ਕਰਕੇ (ਖੱਲ) ਝਟਕਾ ਕੇ ਝਾੜੀ ਤਾਂ ਲੜਨ ਵਿਚ ਸਾਰੇ ਸੂਰਮਿਆਂ ਨੂੰ ਝਿਝਕਾ ਦੇਣ ਵਾਲਾ, ਅਤੇ..... [ਝਾਰਨ=ਸਾਰੇ। ਜੁਝੇ=ਲੜਨ ਵਿਚ। ਜੁਝਾਰ=ਸੂਰਮਿਆਂ ਨੂੰ। ਝਿਝਕਿਨ=ਝਿਝਕਾ ਦੇਣ ਵਾਲਾ]। [5]ਕਠਨ ਹੈ ਜਿਸ ਦੀ ਦ੍ਰਿਸ਼ਟੀ, ਤੇਜ ਦਾ ਪੁੰਜ ਉਦਾਰ ਪੁਰਖ ਨਿਕਲਿਆ। [6]ਚੌੜੀ ਛਾਤੀ। [7]ਉੱਚੇ ਮੋਢੇ। [8]ਮਹਾਨ ਬਲ ਵਾਲਾ। [9]ਸੋਨੇ ਦੀ ਮੁੱਠ ਵਾਲੀ। [10]ਸੰਜੋਅ ਪਹਿਨੀ ਵਾਲਾ ਦੇਖਿਆ ਉਹ (ਪੁਰਖ)। [11]ਸੰਗ੍ਰਾਮ ਦਾ ਸ਼ੋਰ ਮਚਿਆ। [12]ਹਾਥੀਆਂ ਤੇ ਚੜ੍ਹੇ ਸੂਰਮੇ। [13]ਘੋੜਿਆਂ ਤੇ ਚੜ੍ਹਕੇ। [14]ਮੂਹਲੇ। [15]ਹਿਲਾਕੇ ਤਿੱਖੇ ਭਾਲੇ। [16]ਲੋਹੇ ਦੀ ਬਰਛੀ। [17]ਧਨੁਖ। [18]ਜਮਧਰਾਂ ਨੂੰ ਧਾਰ ਕੇ। [19]ਸੱਪ ਵਾਂਗ ਡਸਦੇ ਹਨ। [20](ਜਿਨ੍ਹਾਂ ਦੈਂਤਾਂ ਨੂੰ) ਕਦੇ ਦੇਵਤਿਆਂ ਤੋਂ ਹਾਰ ਨਹੀਂ ਸੀ ਹੁੰਦੀ। [21]ਅੜ ਪਏ। [22]ਬਹੁਤੇ। [23]ਟਿੱਡੀ ਦਲ ਵਾਂਗ। [24]ਬਾਨਾਂ ਨਾਲ ਵਿੰਨ੍ਹ ਕਰਕੇ। [25]ਜੋ (ਸੂਰਮੇ) ਨਿਸ਼ਾਨਾ ਹੁੰਦੇ ਹਨ ਭਾਵ ਜਿਨ੍ਹਾਂ ਤੇ ਨਿਸ਼ਾਨਾ ਵਜਦਾ ਹੈ ਉਹਨਾਂ ਦੀ ਰੱਖਜਾ ਨਹੀਂ ਹੁੰਦੀ ਭਾਵ ਬਚ ਨਹੀਂ ਸਕਦੇ।

*ਪਾਃ—ਖਗ। †ਪਾਃ—ਪ੍ਰਕਾਸ਼।

ਉਂਧੇ ਸਮੁਖ ਪਰਹਿੰ ਤਜਿ ਪ੍ਰਾਨ। ਆਯੁਧ[1] ਆਵਤਿ ਪੰਚ ਬਿਦਾਰੇ ਖੰਡ ਖੰਡ ਧਰ[2] ਗਿਰੇ ਮਹਾਨ ॥੨੫॥ ਅਨੁਜ ਸੁਬੈਲ ਬੈਲ ਕੋ ਰਿਸ ਧਰਿ ਭਿਰਨੋ ਆਇ ਮਾਰੇ ਖਰ ਤੀਰ। ਤਬਿ ਤਪਸੀ ਸੁਤ ਬੀਧਨ ਹੋਵਾ ਨਿਕਸਿ ਸ਼ੋਣ ਭਾ ਅਰੁਣ ਸ਼ਰੀਰ[3]। ਅੰਗ ਬਿਲੋਕਿ ਆਪਨੇ ਹਸ ਕਰਿ ਧਨੁ ਸਰ ਧਰਿ ਕੈ ਧੀਰ ਰੰਭੋਰ।ਸ਼ੱਤ੍ਰੂ ਚਾਪ ਕੋ ਇਕ ਤੇ[4]ਕਾਟਨੋ, ਚਾਰਨ ਤੇ ਤੁਰੰਗ[5] ਬਰ ਬੀਰ ॥ ੨੬ ॥ ਗਰੁੱਵੀ ਗੁਰਜ ਗਹੀ ਤਬਿ ਰਾਖਸ਼ ਦੁਤੀ ਹਾਥ ਮੈਂ ਸਿਪਰ ਸੰਭਾਰਿ। ਜਾਇ ਪ੍ਰਹਾਰੀ ਤਪਸੀ ਸੁਤ ਕੇ ਸ਼ੱਤ੍ਰੂ ਕੇ ਸਹਿ ਦੁਸਹਿੰ[6] ਪ੍ਰਹਾਰ। ਖੈਂਚਿ ਖੜਗ ਖਰ ਝਾਰਨੋ ਬਲ ਤੇ ਕੁੰਡਲ [7]ਜੁਤਿ[7] ਸਿਰ ਦੀਨਿ ਉਤਾਰਿ। ਅਸੁਰ ਸ਼ਸਾਮ ਤਨ ਗਿਰਨੋ ਪ੍ਰਥੀ ਤਲ ਬੱਜ੍ਰ ਪਾਤ ਜਿਮ ਸ਼੍ਰਿੰਗ ਪਹਾਰ[8] ॥ ੨੭ ॥ ਹਤਨੋ ਸੁਬੈਲ ਬਿਲੋਕਿ ਬੈਲ ਨੈ ਬੋਲਨੋ ਬਲੀ ਬੀਰ ਬਡ ਬਾਹੁ।–ਖਰੋ ਹੋਹੁ ਤਵ ਜਾਨਿ ਨ ਦੈਹੌਂ–ਇਮ ਕਹਿ ਚਮੂੰ ਲੀਨਿ ਰਣਮਾਂਹੁ। ਘੋਰ ਕਰਨੋ ਸੰਗ੍ਰਾਮ ਰਾਖਸ਼ਨਿ ਏਕ ਬਾਰ ਹੀ ਸ਼ਸਤ੍ਰ ਪ੍ਰਵਾਹ[9]। ਭੀਖਨ ਭੈਖ ਭੂਰ ਭਭੁਕੰਤੈ, ਪਰੋ ਉਮਡਿ ਭਟ ਰਣ ਕਰਿ ਚਾਹੁ ॥ ੨੮ ॥ ਰਿਖਿ ਨੰਦਨ ਗਨ ਕਰੈ ਨਿਕੰਦਨ ਬ੍ਰਿੰਦ ਪ੍ਰਹਾਰ ਸ਼ਰੀਰ ਸਹਾਰਿ[10]।ਕਰਿ ਲਾਘਵਤਾ ਸ਼ਸਤ੍ਰ ਬ੍ਰਖਾਏ ਨਿਜ ਪਿਤ ਕੋ ਤਪ ਰਿਦੈ ਸੰਭਾਰਿ। ਤੀਖਨ ਤੀਰ ਤਰਾਤਰ[11] ਛੋਰਤਿ ਫੋਰਤਿ ਉਰ ਫਿਰ ਕਰਿ ਦਿਸ਼ਿ ਚਾਰ। ਜਿਮ ਖਾਤੀ[12] ਬਨ ਗਨ ਕੋ ਕਾਟਤਿ ਤਿਮ ਏਕਾਕੀ ਕਰਤਿ ਪ੍ਰਹਾਰ ॥ ੨੯ ॥ ਜਿਤਿਕ ਹਤੈ ਕਿਤ ਭਜੈ ਤ੍ਰਾਸ ਧਰਿ ਕਰਨੋ ਬੈਲ ਨੈ ਕ੍ਰੋਧ ਮਹਾਨ। ਸੈਲ ਸ਼੍ਰਿੰਗ ਕਰਿ ਓਜ ਉਖਾਰਨੋ ਸਮੁਖ ਪ੍ਰਹਾਰਨੋ ਰਣ ਘਮਸਾਨ। ਆਵਤਿ ਪਿਖਿ ਸਰ ਸੋਂ ਕਰਿ ਚੂਰਨ ਪਰਨੋ ਧਰਨਿ ਕੁਛ ਕਾਜ ਸਰਾ ਨ।ਮੁਨਿ ਸੁਤ ਜ੍ਵਲਤਿ ਬਾਨ ਧਨ ਤਾਨਨੋ ਰਿਪੁ ਉਰ ਹਤਨੋ ਗਿਰਨੋ ਤਜਿ ਪ੍ਰਾਨ ॥ ੩੦ ॥ ਚਮੂੰ ਅਸੰਖ ਭਈ ਦਿਢ ਠਾਂਢੀ ਜੈ ਚਾਹਤਿ ਰਣ ਭੀਮ ਮਚਾਇ। ਕਟਿ ਕਟਿ ਬਿਕਟ[13] ਸੁਭਟ[14] ਝਟ ਗਿਰਿ ਗਿਰਿ ਬਰੀ ਬਰੰਗਨ[15] ਸੁਰ ਪੁਰਿ ਜਾਇ। ਸ਼ਸਤ੍ਰਨਿ ਕੀ ਬਰਖਾ ਕਰਿ ਘਨ ਸਮ ਪਰੇ ਆਇ ਚਾਰਹੁੰ ਦਿਸ਼ਿ ਧਾਇ।

[1](ਦੈਂਤਾਂ ਦੇ) ਸ਼ਸਤ੍ਰ। [2]ਧਰਤੀ ਤੇ। [3]ਸ਼ਰੀਰ ਲਾਲ ਹੋ ਗਿਆ। [4]ਸ਼ਤ੍ਰ ਦਾ ਧਨੁਖ ਇਕ ਤੀਰ ਨਾਲ। [5]ਤੇ ਚਾਰ (ਹੋਰ ਬਾਣਾਂ) ਨਾਲ ਘੋੜੇ (ਮਾਰੇ)। [6]ਕਠਨ। [7]ਵਾਲੀਆਂ ਯਾ ਮੁੰਦ੍ਰਾ ਸਮੇਤ। [8]ਬੱਜ੍ਰ ਦੇ ਆ ਪੈਣ ਵਾਙੂ ਪਹਾੜ ਦੀ ਚੋਟੀ ਵਾਂਗ ਡਿੱਗੇ। [9]ਸ਼ਸਤ੍ਰ ਭਲੀ ਤਰ੍ਹਾਂ ਚਲਾਏ। [10]ਬਹੁਤੇ ਵਾਰ ਸਰੀਰ ਤੇ ਸਹਾਰ ਕੇ। [11]ਬਹੁਤੇ, (ਅ) ਤਾੜ ਤਾੜ ਕਰਕੇ। [12]ਤਰਖਾਣ। [13]ਕਠਨ। [14]ਸੁਰਮੇ। [15]ਦੇਵ ਇਸਤ੍ਰੀਆਂ ਵਰ ਲਈਆਂ।

ਤਪਸੀ ਸੁਤ ਪਰਵਾਰਨਿ ਕੀਨਸਿ[1] ਕਹੈਂ–ਹਤਹੁ ਇਸ,ਹੈ ਨ ਪਲਾਇ–॥ ੩੧ ॥ ਨਿਜ ਪ੍ਰਾਕ੍ਰਮ ਸੰਭਾਰਨਿ ਕਰਿਕੈ ਗਹਿ ਕੁਦੰਡ ਕੋ ਤਪਸੀ ਤਾਤ। ਮਰਦਨਿ ਕਰੇ ਦੈਤ ਬਡ ਜੋਧਾ, ਤਰ[2] ਤੀਰਨ ਤੇ ਹਤੇ ਪਪਾਤ[3]। ਚਰਨ ਕਿਤਿਕ ਕੋ ਗੁਲਫ[4] ਰੁ ਜ਼ਾਨੂ[5] ਕੋਤਿਕ ਕਟ ਤੇ ਕਟਿ[6] ਗਿਰ ਜਾਤਿ। ਕੋਤਿਕ ਰਿਦੇ ਬਿਦੀਰਨ ਕੀਨ[7], ਕੋਤਿਕ ਭੁਜਾ ਕਾਟਿ ਕਿਧ ਘਾਤ ॥੩੨॥ ਕਟੇ ਗ੍ਰੀਵ ਤੇ ਬਦਨ ਬੋਧਿ ਬਹੁ, ਕੋਤਿਕ ਮਸਤਕ ਸੀਸ ਗਿਰੈਤਿ। ਉਠੇ ਕਬੰਧ ਅੰਧ ਗਨ ਭੋਲਤਿ ਦੈਤਨਿ ਕੋ ਕਾਟਤਿ ਬਲਵੈਤ[8]। ਜਿਤ ਕਿਤ ਤਪਸੀ ਸੁਤ ਕੋ ਦੇਖਤਿ ਸ਼ਸਤ੍ਰ ਉਠਾਵਤਿ ਸ਼ੱਤ੍ਰੁਨਿ ਹੈਤਿ[9]। ਲੋਥਨਿ ਗਨ ਪੋਥਨ[10]ਕੋ ਕਰਿ ਕੈ ਅਤਿ ਲਾਘਵਤਾ ਕਰਿ ਦਿਖਰੈਤਿ ॥ ੩੩ ॥ ਬੋਲ ਸੁਬੋਲ ਦੈਤ ਮਥਿ[11] ਸਗਰੇ,ਅਪਰ ਪਲਾਏ ਦਸ ਦਿਸ਼ਿ ਮਾਂਹਿ।ਰਕਤਬੀਜ ਕੋ ਨਿਕਟਿ ਸਿਧਾਰੇ ਸੁਧਿ ਦੀਨਸਿ–ਇਕ ਤਪਸੀ ਆਹਿ ।ਤਿਸ ਨੇ ਕਰਿ ਸੰਗ੍ਰਾਮ ਖਪਾਏ ਅਸੁਰ ਅਸੰਖ, ਬਚਯੋ ਤਹਿਂ ਨਾਂਹਿ ।ਦੁਰਮਦ[12] ਗਰਬਤਿ ਪੁਨ ਰਣ ਚਾਹਤਿ ਅਰੇ ਅਗਾਰੀ ਕੋ ਤਿਤਜਾਹਿ[13]–॥ ੩੪ ॥ ਪੁਨ ਚਤੁਰੰਗਨਿ ਅਧਿਕ ਪਠਾਈ ਦੈ ਕਰਿ ਦਾਨ ਦਰਬ ਸਨਮਾਨ।ਮੁਨਿ ਨੰਦਨ ਸੋਂ ਸਿਰਜਸੋ ਸੰਘਰ ਆਯੁਧ ਹਤਹਿਂ ਬੂੰਦ ਜਿਮ ਬਾਨ। ਬਰਖ ਅਨੇਕੈ ਇਸ ਬਿਧਿ ਬੀਤੇ ਕਰਤੇ ਘੋਰ ਘਨੋ ਘਮਸਾਨ। ਹਤੇ ਜਾਹਿਂ ਅਰਿ ਪੁਨ ਚਢਿ ਆਵਹਿਂ, ਕਹੌਂ ਕਹਾਂ ਲੌ ਜੁੱਧ ਮਹਾਨ ॥੩੫॥ ਸੰਮਤ ਬ੍ਰਿੰਦ ਬਹੁਤ ਹੀ ਬੀਤੇ ਹਤਿ ਹਤਿ ਸ਼ੱਤ੍ਰੁ ਦਏ ਖਪਾਇ। ਪੁਨ ਆਵਹਿਂ ਉਪਜਤਿ ਨਿਤ ਜਾਵਹਿਂ ਬੇਸ਼ੁਮਾਰ ਮਰਿ ਹੈਂ ਰਣ ਘਾਇ। *ਗ੍ਰੰਥ ਬਢਨਿ ਤੇ ਕੀਨਿ ਸਮਾਸੈ[14]ਜਥਿ ਐਸੋ ਸੰਗ੍ਰਾਮ ਮਚਾਇ। ਉਠੀ ਚੰਡਿਕਾ ਸਹਿਤ ਕਾਲਕਾ ਕ੍ਰੋਧਾ ਲੈ ਸ਼ਕਤੀ ਸਮੁਦਾਇ॥੩੬॥ਭਈ ਯੁੱਧ ਮਹਿ ਬਿਦਤ ਭਵਾਨੀ ਗਣ ਅਨੇਕ ਭੈਰਵ[15] ਦਰਸਾਇ । ਮਾਰਿ ਮਾਰਿ ਅਸੁਰਨ ਪਰ ਕਰਿ ਕੈ ਏਕਹਿ ਬਾਰ ਪਰੇ

---

[1]ਘੇਰ ਲਿਆ ਤਪੀ ਦੇ ਪੁੱਤ੍ਰ ਨੂੰ। [2]ਬਹੁਤੇ। [3]ਧਰਤੀ ਤੇ ਪਾ ਦਿਤੇ। [4]ਗਿੱਟੇ। [5]ਗੋਡੇ। [6]ਲੱਕ ਤੋਂ ਕੱਟੇ ਜਾਕੇ। [7]ਛਾਤੀਆਂ ਚੀਰ ਦਿਤੀਆਂ। [8](ਦੈਂਤਾਂ ਦੇ) ਸਿਰ ਬਿਨਾਂ ਧੜ ਉਠ ਕੇ ਦੌੜਦੇ ਤੇ ਸਮੂਹ ਬਲਵਾਨ ਦੈਂਤਾਂ ਨੂੰ ਹੀ ਵੱਢਦੇ ਹਨ (ਕਿਉਂਕਿ ਸਿਰ ਨਾ ਹੋਣ ਕਰਕੇ) ਅੰਨੇ ਹਨ। [9]ਵੈਰੀਆਂ ਨੂੰ ਮਾਰਦੇ ਹਨ। [10]ਢੇਰ। [11]ਮਾਰਕੇ। [12]ਹੰਕਾਰੇ ਹੋਏ, ਉਨਮਤ। [13]ਤਿਸ ਦੇ ਅੱਗੇ ਕੌਣ ਜਾਕੇ ਅੜੇ। [14]ਸੰਖੇਪ। [15]ਭੈਰੋਂ ਆਦੀ ਗਣ। *ਇਹ ਕਥਾ ਕਵੀ ਜੀ ਨੇ ਪਿੱਛੇ ਸ੍ਰੋਤਾ ਦੇ ਮੁਖ ਵਿਚ ਰਖੀ ਸੀ, ਪਰ ਇਥੇ ਇਹ ਗੱਲ ਹੁਣ ਆਪਣੀ ਵਲੋਂ ਕਹਿ ਰਹੇ ਹਨ।

ਅਰਿਰਾਇ। ਗੁਰਜਨਿ ਗਦਾ ਗਰਵ[1] ਗਹਿ ਪਾਥਰ, ਰਥ ਮਾਥੇ ਥਿਤ[2] ਮਥਹਿ ਰਿਸਾਇ[3]। ਸ਼ੋਣਤ ਨਿਕਸਤਿ ਅਚਤਿ[4]ਕਾਲਕਾ ਕਿਲਕਤ ਕਹਿ ਕਹਿ ਕਟਕ[5] ਖਪਾਇ ॥ ੩੭ ॥ ਇਮ ਕਰਿ ਜਤਨ ਅਨੇਕ ਬਿਧਿਨਿ ਕੋ ਸਭਿ ਦੈਤਨ ਦਲ ਕੀਨਸਿ ਹਾਨਿ। ਅਪਰਾਜਿਤਾ[6], ਭਗਵਤੀ, ਭੀਮਾ, ਭੱਦ੍ਰਾ, ਅਭੈ, ਭੈਹਰਾ[7] ਜਾਨਿ। ਪਰਮ ਪ੍ਰਸੀਦਤਿ ਉਤਫੁਲ ਨਯਨਾ[8] ਜਨੁ ਅਰਿਬਿੰਦ ਭੋਰ ਪਿਖਿ ਭਾਨੁ[9]।ਅਸੁਰ ਅਸੈਖਨ ਤੇ ਕਰਿ ਪ੍ਰਾਕ੍ਰਮ ਬਿਜੈ ਲਈ ਰਿਪੁ ਸਭਿ ਛੈ ਮਾਨਿ[10] ॥ ੩੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਸ਼੍ਰੀ ਗੁਰ ਪ੍ਰਿਥਮ ਜਨਮ' ਪ੍ਰਸੰਗ ਬਰਨਨੰ ਨਾਮ ਪੰਚਾਸਤੀ ਅੰਸੂ ॥ ੫੦ ॥

੫੧. [ਬ੍ਰਹਮਾ ਦਾ ਪੁਰਾਤਨ ਕਥਾ ਸੁਨਾਉਣਾ]।

ਦੋਹਰਾ ॥ [10]ਭੋ ਦੇਵਹੁ! ਤੁਮ ਸਭਿ ਲਖਹੁ ਜਥਾ ਭਗਵਤੀ ਜੀਤ[11]। ਪੁਨਹਿ ਪੁਰਖ ਕਉ ਪੇਖਿ ਕਰਿ ਪਰਮ ਪ੍ਰਸੀਦਤਿ ਚੀਤ ॥ ੧ ॥ ਸ੍ਰੈਯਾ ਛੰਦ ॥–ਹੋ ਤਪਸੀ ਕੋ ਤਪੁ ਪੁਰਸ਼ੋਤਮ[12],ਅਬਿਨਾਸੀ ਕੀ ਅੰਸ ਸਮੇਤ[13]।ਕਰਿ ਪ੍ਰਾਕ੍ਰਮ ਰਿਪੁ ਘਾਤ ਪਪਾਤੇ[14] ਅਨਗਨ ਪਰੇ ਅਘੋਧਨ ਖੇਤ[15]। ਦਾਰੁਣ ਦੁਸਹਿ ਮਚਾਯੋ ਸੈਘਰ[16] ਸੁਨਤਿ ਗਰਜਨਾ ਦੁਸ਼ਟ ਅਚੇਤ[17]।ਭਏ ਅਧੀਰ ਭੀਰੁਤਾ[18]ਧਰਿ ਕੈ,ਰਹੇ ਸਮੁਖ ਗੋ ਮ੍ਰਿਤੁਨਿਕੇਤ[19]॥੨॥ਕੀਨਸਿ ਬਹੁ ਸਹਾਇਤਾ ਮੋਰੀ ਹਤਿ ਕੈ ਦੈਤ ਭੀਮ[20] ਸਮੁਦਾਇ। ਏਕ ਬੇਰ ਤੁਮ ਮੋਹਿ ਬੁਲਾਵਹੁ ਤਬਿ ਆਵਹੁੰਗੀ ਮੈਂ ਹਰਿਖਾਇ।ਮੋਰੀ ਸ਼ਹੁ ਪ੍ਰਸੰਨਤਾ ਤੁਵ ਪਰ ਬਰੈਬ੍ਹ[21] ਲਿਹੁ ਜਿਮ ਉਰ ਆਇ ।ਅਬਿਸਰੀਰ ਜੋ ਧਾਰਨਿ ਕੀਨੋ ਚੀਰੰਜੀਵ ਹੋਵੈਹੁ ਸੁਖ ਪਾਇ ॥ ੩ ॥ ਜਦਾ ਚਹਹੁ ਚਿਤ, ਤਦਾ ਤਿਆਗਹੁ ਲਾਖੋਂ ਸੈਮਤ ਜਰਾ[22] ਨ ਆਇ।ਤਪਨਿ ਤਪਹੁ ਅਤਿ ਉੱਗ੍ਰ ਤੇਜ ਹੁਇ ਦੁਸ਼ਟਦਮਨ[23] ਨਿਜ ਨਾਮ ਧਰਾਇ। ਸੰਗਤਿ ਬਨਹਿ ਅਸੈਖ ਅਨਿਕ ਬਲ, ਮਮ ਸਰੂਪ ਹੀ ਹੈ ਜਿਸ ਭਾਇ। ਇਸੀ ਬੋਸ ਮਹਿ ਬਨੇ ਰਹੋ ਨਿਤ, ਜਥਿ ਕਥਿ ਜਹਿ

---

[1]ਭਾਰੀ। [2]ਰਥ ਦੇ ਮੱਥੇ ਭਾਵ ਅੱਗੇ ਬੈਠਕੇ। [3]ਕ੍ਰੋਧਵਾਨ ਹੋਕੇ ਮਾਰਦੇ ਹਨ। [4]ਪੀਂਦੀ ਹੈ। [5]ਸੈਨਾ। [6]ਹੋਰਨਾ ਤੇ ਜੋ ਨਾ ਜਿੱਤੀ ਜਾ ਸਕੇ। [7]ਇਹ ਨਾਮ ਸਾਰੇ ਭਵਾਨੀ ਦੇ ਹਨ। [8]ਪ੍ਰਫੁੱਲਜਤ ਨੇਤਰਾਂ ਵਾਲੀ। [9]ਸਵੇਰੇ ਸੂਰਜ ਨੂੰ ਵੇਖਕੇ। [10]ਹੁਣ ਫੇਰ ਬ੍ਰਹਮਾ ਕਹਿੰਦਾ ਹੈ ਦੇਵਤਿਆਂ ਨੂੰ। [11]ਜਿਵੇਂ ਦੇਵੀ ਦੀ ਜਿੱਤ ਹੋਈ। [12]ਹੇ ਤਪੱਸ੍ਵੀ ਦੇ ਤਪ (ਰੂਪੀ ਪੁੱਤ੍ਰ) ਪੁਰਸ਼ੋਤਮ। [13]ਪਰਮੇਸ਼ਰ ਦੀ ਅੰਸ ਸਹਿਤ (ਅਵਤਾਰ ਧਾਰੀ)। [14]ਮਾਰਕੇ ਡੇਗੇ। [15]ਜੁੱਧ ਭੂਮੀ ਵਿਚ। [16]ਜੰਗ। [17]ਤੇਰੀ ਗਰਜ ਨੂੰ ਸੁਣਕੇ ਦੁਸ਼ਟ ਜੜ੍ਹ ਹੋ ਗਏ। [18]ਕਾਇਰਤਾ। [19]ਮੌਤ ਦੇ ਘਰ। [20]ਭਜਾਨਕ। [21]ਵਰ ਮੰਗ। [22]ਬੁਢੇਪਾ। [23]ਦੁਸ਼ਟਾਂ ਨੂੰ ਨਾਸ਼ ਕਰਨੇ ਵਾਲਾ।

ਕਹਿ ਕਰਵਿ[1] ਸਹਾਇ–॥ ੪ ॥ ਬਾਕ ਬਿਸ਼ਾਰਦ ਦ੍ਰਗਾ ਬਾਕ ਕੋ[2] ਸੁਨਤਿ ਪੁਰਖ ਨੇ ਭਾਖਜੋ ਬੈਨ।–ਨਾਮ ਸਿੰਘ ਕੋ ਧਾਰਨ ਕਰਿ ਹੌਂ ਖੁਲ੍ਹੇ ਕੇਸ, ਕਟ ਤਾਗੇ ਹੈ ਨ[3]।ਉੱਗ੍ਰ ਤੇਜ ਸ਼ੱਤ੍ਰੁਨਿ ਕੋ ਖਾਪਹੁੰ ਹਤਿਮਲੇਛ,ਹੇ ਪੰਕਜਨੈਨਿ[4]! ਰਚਨਾ ਅਪਰ ਬਚਨ ਕੀ ਪੰਦਵੀ ਭੋਗ ਮੋਖ ਜੁਗ ਮਿਲਹਿੰ ਸੁਖੈਨ[5] ॥ ੫ ॥ ਦੁਸ਼ਟ ਅਧਰਮੀ ਸੋਂ ਕਰਿ ਮੈਘਰ ਮਾਰਗ ਧਰਮ ਰਹੈ ਥਿਤਿ ਛਾਇ। ਜਿਤ ਕਿਤ ਹਤਹਿੰ ਮਲੇਛਨ ਗਨਕੋ,ਬਧਹਿ ਯੁੱਧ,ਪ੍ਰਿਯ ਜੁੱਧ ਮਚਾਇ[6]–। ਦੁਸ਼ਟ ਦਮਨ ਤੇ ਦੇਵੀ ਸੁਨਿ ਕਰਿ ਕਹੀ ਭਵਿੱਖਤ ਬਾਤ ਸੁਨਾਇ। –ਪੁਰਬ ਭਾਗ ਚਤੁਰਥੇ ਜੁਗ ਕੋ[7] ਤਬੈ ਸਮੋ ਐਸੇ ਬਨਿ ਆਇ॥ ੬॥ਮੋਹਿ ਅਵਾਹਨ ਕੋ ਤੁਮ ਕਰਿਹੋ[8] ਅਭਿ ਬਾਂਛਤਿ ਬਰ ਕੋ ਚਿਤ ਚਾਹਿ। ਮੈਂ ਤਬਿ ਸ਼ਬਦ ਪ੍ਰਕਾਸ਼ਨਿ ਕਰਿ ਕੈ ਪ੍ਰਵਿਸ਼ਾਵੋਂ[9] ਸਭਿ ਬਿਧਿ ਤੁਮ ਮਾਂਹਿ। ਨਿਜ ਕੁਟੰਬ ਕੋ ਮੋਹ ਨ ਕਰੀਅਹੁ ਰਹੋ ਸਮਾਨ ਦੁੰਦ ਉਪਜਾਹਿ[10]।ਭਾਵਤ ਇਸ ਸਰੀਰ ਕੋ ਧਾਰਹੁ ਤਪ ਪ੍ਰਿਯ ਤਪ ਕਹੁ ਤਪਉ ਉਮਾਹਿ[11] ॥ ੭ ॥ ਤਬਿ ਅਬਿਨਾਸ਼ੀ ਨਰ ਤਨ ਧਰਿ ਹੈ[12]ਨੌ ਮੂਰਤਿ ਬਰਤਹਿੰ ਜਗ ਬੀਚ। ਦਸਮ ਸਰੀਰ ਉਪਜਿ ਹੈ ਤੋਰੋ ਪ੍ਰਵਿਸ਼ਹਿ ਜੋਤਿ ਮਹਾਂ ਹਿਤ ਸੀਂਚ[13]।ਏਕੰਕਾਰ ਰੂਪ ਮੈਂ ਲੈ ਹੁਇ[14] ਪੰਥ ਪ੍ਰਕਾਸ਼ਹਿ ਦੈ ਰਿਪੁ ਮੀਚ[15]।ਧਰਮ ਥਿਰਹਿ, ਥਿਥਰਹਿ ਜਸੁ ਪਾਵਨ, ਕਰਹਿੰ[16] ਉਧਾਰਨਿ ਊਚ ਰੁ ਨੀਚ–॥ ੮ ॥ ਇਮ ਕਹਿ ਜਗਤ ਈਸ਼ਰੀ ਤਹਿੰ ਛਿਨ ਉਪਜਾਯੋ ਉਰ ਪ੍ਰੇਮ ਅਪਾਰ। ਲਗੀ ਚਾਟਿਬੇ, ਅੰਗਨਿ ਸੂੰਘਤਿ[17] ਜਥਾ ਬਤਸ[18]ਕੋ ਧੇਨੂ ਪਸਾਰ।–ਹੇ ਸੁਤ!ਇਹ ਕ੍ਰਿਪਾਨ

---

[1]ਕਰਾਂਗੀ। [2]ਵਾਕਾਂ ਵਿਖੇ ਚਤੁਰ ਦੁਰਗਾ ਦੇ ਵਾਕ ਨੂੰ। [3]ਗਲ ਜਨੇਊ ਨਹੀਂ ਰਖਾਂਗਾ। [4]ਹੇ ਕੰਵਲਾਂ ਵਰਗੇ ਨੈਣਾਂ ਵਾਲੀ! [5]ਬਾਣੀ ਦੀ ਰਚਨਾ ਦੋਹਰੇਂ ਹੋਵੇਗੀ (ਜਿਸ ਨਾਲ) ਭੋਗ ਮੋਖ ਦੋਵੇਂ ਪਦਵੀਆਂ ਸੌਖੇ ਮਿਲਣਗੀਆਂ [ਅਪਰ=ਹੋਰਵੇਂ। ਬਚਨ=ਬਾਣੀ] (ਅ) ਰਚਨਾ ਅਪਰ-ਬਾਣੀ (ਬ੍ਰਹਮ ਵਿਦਯਾ) ਦੀ ਦੋਵੇਗੀ ਜਿਸ ਨਾਲ.....। [6]ਜੁੱਧ ਮਚਾਉਣ ਵਿਚ ਪਿਆਰ ਸਾਡਾ ਹੋਵੇਗਾ। [7]ਚੌਥੇ ਜੁਗ ਭਾਵ ਕਲਜੁਗ ਦਾ ਪਹਿਲਾ ਭਾਗ (ਜਦ ਹੋਵੇਗਾ)। [8]ਮੰਤ੍ਰਾਂ ਦੁਆਰਾ ਸੱਦਣਾ ਕਰੋਗੇ। [9]ਪ੍ਰਵੇਸ਼ ਕਰਾਂਗੀ। [10]ਫਸਾਦਾਂ ਦੇ ਉਪਜਿਆਂ। (ਅ) ਜੋ ਦੁੰਦ ਹਰਖ ਸੋਗ ਦੇ ਉਤਪੰਨ ਹੋਣ ਤਿਸ ਵਿਖੇ ਸਮਾਨ ਰਹੀਓ। [11]ਹੇ ਤਪ ਦੇ ਪਿਆਰੇ ਤਪ ਨੂੰ ਉਮਾਹ ਕੇ ਤਪੋ। [12]ਤਦ ਵਾਹਿਗੁਰੂ ਮਨੁਖ ਦਾ ਰੂਪ ਧਾਰੇਗਾ। [13]ਭਾਵ ਪਿਆਰ ਨਾਲ। [14]ਏਕੰਕਾਰ ਦੇ ਰੂਪ ਵਿਚ ਲੀਨ ਹੋ ਜਾਓਗੇ। [15]ਮੌਤ। [16]ਕਰੋਗੇ। [17]ਭਾਵ ਚੁੰਮਦੀ। [18]ਵੱਛੇ ਨੂੰ।

ਲਘੁ ਲੀਜਹਿ ਨਿਜ ਤਨ ਸੋਂ ਨਿਤ ਰਖਹੁ ਸੰਭਾਰਿ।ਸਿੰਘ ਖਾਲ ਸੋ*ਹੋਹ ਖਾਲਸਾ[1] ਛੱਤ੍ਰੀ ਪਦ ਸਭਿ ਆਯੁਧ ਧਾਰਿ ॥੯॥ਤੇਜ ਸਿੰਘਕੋ ਸਦਾ ਪੁਰੋਗਮ ਰਹਿਤ ਸਹਤ ਜੋ ਸਿੰਘ[2] ਉਦਾਰ। ਪੀਛੇ ਪਛੁਤਾਵਾ ਹੁਇ ਤਿਨ ਮਹਿੰ ਉਰ ਉਨਮਾਦ ਵਸਤੁ ਤੇ ਧਾਰਿ[3]।ਕਸ਼ਟ ਦੇਹਿਕੋਤੋਹਿ ਪੰਥ ਕਹੁ ਉਘਟਹਿ ਮਰਹਿ ਸੁ ਜੁੱਧ ਮਝਾਰ[4]–। ਇਮ ਕਹਿਕੈ ਅਰ ਬਹੁ ਹਿਤ ਕਰਿ ਕੈ ਪ੍ਰੇਮ ਸਾਥ ਤਨ ਸਰਬ ਨਿਹਾਰ॥੧੦॥ਭਈ ਸੁ ਲੋਪ ਭਗਵਤੀ† ਤਹਿੰ ਤੇ, ਦੁਸ਼ਟ ਦਮਨ ਨਿਜ ਨਾਮ ਧਰਾਇ। ਤਪਸੀ ਪੁਰਖ ਗਯੋ ਪਿਤ ਕੇ ਢਿਗ, ਦਰਸ਼ਨ ਦੇਖਤਿ ਸੀਸ ਨਿਵਾਇ। ਪੁੱਤ੍ਰ ਬਿਲੋਕਤਿ ਹਰਖਤਿ ਹੁਇ ਕਰਿ ਦੁਰਗਾ ਬਰ ਲਖਿ ਬਾਕ ਅਲਾਇ[5]।–ਸ਼ਕਤੀ ਕਰਿ ਪ੍ਰਸੰਨ ਹੋ ਸੁਤ ਤਵ[6],

[1]ਸ਼ੇਰ ਦੀ ਖੱਲ ਤੇ ਹੋਇਆ ਕਰਕੇ ਖਾਲਸਾ ਨਾਮ ਹੋਇਆ (ਵੇਖੋ ਅੰਸੂ ੫੦ ਅੰਕ ੨੧)। [2]ਰਹਤ ਦੇ ਸਹਤ ਜੋ ਮਹਾਨ ਸਿੰਘ ਹੋਣਗੇ ਸ਼ੇਰ ਵਾਲਾ ਤੇਜ ਉਹਨਾਂ ਦਾ ਅੱਗੂਗਾਮੀ ਹੋਵੇਗਾ [ਸੰਸਃ ਅਗ੍ਰਗਾਮਿਨ]। [3]ਵਸਤੂ (ਭਾਵ ਰਾਜ ਆਦਿ) ਮਿਲਣ ਤੇ ਦਿਲ ਵਿਚ ਜੋ ਹੰਕਾਰ ਧਾਰਨਗੇ ਉਹਨਾਂ ਨੂੰ ਪਿੱਛੋਂ ਪਛੁਤਾਵਾ ਹੀ ਰਹਿ ਜਾਏਗਾ। [4]ਉਹਨਾਂ (ਉਨਮਾਦੀਆਂ ਦੀ) ਦੇਹ ਨੂੰ ਕਸ਼ਟ ਹੋਵੇਗਾ (ਨਾਲ) ਪੰਥ ਨੂੰ ਕਸ਼ਟ ਪੁੱਜੇਗਾ, (ਪਰ ਇਨ੍ਹਾਂ ਕਸ਼ਟਾਂ ਨਾਲ ਜੇ ਪੰਥ) ਮਰੇਗਾ ਤਾਂ ਜੁੱਧ (ਜੇ ਕਸ਼ਟਾਂ ਤੋਂ ਛੁੱਟੇਗਾ ਤਾਂ) ਜੁੱਧ ਨਾਲ। (ਅ) ਤੇਰੇ ਪੰਥ ਦੀ ਦੇਹ ਨੂੰ ਕਸ਼ਟ ਹੋਇਗਾ ਜੁੱਧ ਵਿਚ ਹੀ ਮਰੇ ਯਾ ਤਰੇਗਾ। [5]ਭਾਵ ਪਿਤਾ ਜੀ ਬੋਲੇ। [6]ਸ਼ਕਤੀ ਨੂੰ ਪ੍ਰਸੰਨ ਕਰਕੇ ਹੇ ਪੁਤਰ!

*ਕਵਿ ਜੀ ਦੇ ਪਿੱਛੇ ਆਏ ਵਰਣਨ ਵਿਚ ਗੁਰੂ ਜੀ ਦੇ ਆਪਣੇ ਉਚਾਰੇ ਵਚਨਾਂ ਨਾਲੋਂ ਫਰਕ ਦਿੱਸਦਾ ਹੈ। ਇਸ ਵਿਸ਼ੇ ਤੇ ਨਰੋਤਮ ਤਾਰਾ ਸਿੰਘ ਜੀ ਪੰਡਿਤ ਨੇ ਗੁਰ ਤੀਰਥ ਸੰਗ੍ਰਹਿ ਦੇ ਸਫਾ ੯੦ ਪਰ ਇਉਂ ਲਿਖਿਆ ਹੈ:–

"ਸੂਰਜ ਪ੍ਰਕਾਸ਼ ਮੈਂ ਕਾਰਨ ਪ੍ਰਯੋਜਨ ਨਾਮ ਦਾਨ ਸਹਿਤ ਗੁਰੂ ਜੀ ਕੋ ਅਵਤਾਰ ਹੋਨੇ ਕੀ ਕਥਾ ਲਿਖੀ ਹੈ। ਅਰ ਕਥਾ ਕਾ ਵਰਣਨ ਅਨੇਕ ਭਾਂਤ ਸੇ ਹੋਤਾ ਹੈ। ਪੂੰਤੂ ਨਾਮ ਥਾਨ ਕਾਰਨ ਪ੍ਰਯੋਜਨ ਏਕ ਹੀ ਹੋਤੇ ਹੈਂ। ਅਰ ਪੁਰਬਲੀ ਕਥਾ ਮੈਂ ਹੇਮਕੁੰਟ ਕਾ ਸੁਮੇਰ ਅਰਥ ਲਿਖਾ, ਗੁਰੂ ਤੇਗ ਬਹਾਦੁਰ ਜੀ ਕੋ ਅਕਾਲ ਕਾ ਤਪਸੀ ਰੂਪ ਲਿਖਾ, ਗੁਰੂ ਗੋਬਿੰਦ ਸਿੰਘ ਮਹਾਰਾਜ ਕਾ ਖਾਲ ਸੇ ਜਨਮ ਹੋਨਾ ਲਿਖਾ। ਸੋ ਸਭੀ ਲਿਖਨਾ ਪੂਰਬ ਲਿਖੇ ਗੁਰੂ ਜੀ ਕੇ ਬਚਨੋਂ ਸੇ ਬਿਰੁੱਧ ਸਿੱਧ ਹੋਤਾ ਹੈ। ਕਾਹੇ ਤੇ, ਹੇਮਕੁੰਟ ਕਾ ਪਤਾ ਗੁਰੂ ਜੀ ਨੇ ਪੰਡੁਰਾਜ ਕੇ ਯੋਗ ਥਾਨ ਕੇ ਸਮੀਪ ਲਿਖਾ ਹੈ। ਸੋ ਪੰਡੁ ਰਾਜ ਨੇ ਜੋਗ ਸਪਤ ਸ਼੍ਰਿੰਗ ਮੈਂ ਕੀਆ, ਉਹਾਂ ਹੀ ਗੁਜਰਾ, ਆਗੇ ਕਹੀਂ ਨਹੀਂ ਗਿਆ ਯਹ ਆਗੇ ਲਿਖੇਂਗੇ। ਗੁਰੂ ਤੇਗ ਬਹਾਦੁਰ ਜੀ ਕਾ ਪੂਰਬ ਤਪਸੀ ਹੋਨਾ ਨਹੀਂ ਲਿਖਾ, 'ਤਪ ਸਾਧਤਿ ਹਰਿ ਮੋਹ ਬੁਲਾਯੋ' ਐਸੇ ਅਪਨਾ ਲਿਖਾ ਹੈ। ਅਰ ਖਾਲ ਸੇ ਅਪਨਾ ਜਨਮ ਨਹੀਂ ਲਿਖਾ ਨਾ ਖਾਲ ਸੇ ਹੋਨੇ ਸੇ ਖਾਲਸਾ ਕਹਾਵੇਂਗਾ ਯਹ ਲਿਖਾ ਹੈ। ਅਰ ਲਿਖਨਾ ਉਨਹੀ ਕਾ ਸੱਚਾ ਹੈ, ਯਾਂਤੇ ਖਾਲਸ ਸ਼ੁੱਧ ਧਰਮ ਕੇ ਧਾਰਨੇ ਸੇ ਖਾਲਸਾ ਜਾਨੋ!"

†ਬੇਵੀ ਚੇ ਉਧਾਰ ਲਈ ਚੌਥੇ ਰੁਤ ਵ ਅੰਸੂ ੧੨ ਦੇ ਅੰਤ ਦੀ ਟੂਕ।

ਬਰ ਲੀਨਸਿ ਕਰਿ ਕੈ ਚਿਤ ਚਾਇ ॥ ੧੧॥ ਜੁੱਧ ਕਰਨਿ ਕੋ ਬਰ ਇਹ ਲੀਨਸਿ, ਯੁੱਧ ਹੇਤੁ ਹੀ ਮੈਂ ਉਪਜਾਇ।ਅਧਿਕ ਜੁੱਧ ਹਿਤ ਕਰਤਾ ਸ਼ਰਧਾ ਜੁੱਧ ਸੁ ਅਨਦਿਨ ਰਿਦੇ ਬਸਾਇ।ਰੱਛਨਾ ਮੋਹਿ ਕਰਹੁ ਇਮ ਜਾਨਹੁ[1]ਆਰ-ਬਲਾ ਬਾਲਿਕ ਜਬਿ ਪਾਇ। ਤਬਿ ਮੈਂ ਰਣ ਨਹਿ*ਕਰਵਿਬਿਲੋਕਨਹੇਸੁਤ ਇਸ ਕੋ ਰਚਹੁ ਉਪਾਇ[2] ॥੧੨॥ਜਿਮ ਗੋਭੀ[3]ਤੂਰਨ ਹੁਇ ਉਤਪਤਿ ਤਿਮ ਉਪਜਨੋ ਮੁਝ ਤੇ ਹੋ ਨੰਦ ! ਲੋਕ ਸ੍ਰੇਸ਼ਠਤਮ ਤੇ ਛਿਤ ਪ੍ਰਾਪਤਿ ਯਾਂਤੇ ਨਾਮ ਸੁ ਹੋਤਿ ਗੋਬਿੰਦ[4]। ਸਿੰਘ ਸੁ ਪਦ ਦੇਵੀ ਦਿਯ ਪੂਰਬ ਅਬਿ ਤੁਮ ਤਪ ਕੋ ਤਪਹੁ ਬਿਲੰਦ। ਸਮੋ ਆਇ ਤਬਿ ਬਿਦਤਹੁ ਜਗ ਮਹਿ ਬ੍ਰਿਧਹਿ ਤੇਜ ਬਡ ਸੂਰ[5]ਮਨਿੰਦ-॥ ੧੩ ॥ ਕਹੇ ਪਿਤਾ ਕੇ ਉੱਗ੍ਰ ਸੂਰਮਾ ਮਹਾਂ ਪ੍ਰਤਾਪ-ਵੰਤ ਧਰਿਧੀਰ। ਤੇਜਵੰਤ ਧਰਮਾਤਮ ਸਦ ਹੀ ਅਤਿ ਉਦਾਰ ਗੁਣਨਿਧਿ ਬਰਬੀਰ। ਬ੍ਰਿੰਦ ਅਰਿੰਦਮ[6], ਆਯੁਧ ਧਾਰੀ, ਅਜਰ ਜਰਨ ਕਹੁ ਰਿਦਾ ਗੰਭੀਰ। ਪਰ ਉਪਕਾਰ ਕਰਨਿ ਅਭਿਲਾਖੀ ਤਰਨਿ ਗ੍ਯਾਨ ਕਹੁ, ਕਰ ਧਨ ਤੀਰ[7] ॥ ੧੪ ॥ ਖੜਗ ਮਹਾਂ ਖਰ ਨਿਰਮਲ ਧਰਤਾ, ਮਹਾਂ ਕਰਮ ਕਰਤਾ ਦੁਸਹਾਰ[8]।ਅਭਿਬੰਦਨ ਚਰਨਨਿ ਪਰ ਧਰਿ ਕੈ-[9]ਆਇਸੁ ਰਾਵਰ ਕੀ ਸਿਰ ਧਾਰਿ। ਕਹਯੋ ਆਪ ਕੋ ਮੈਂ ਸਭਿ ਕਰਿ ਹੌਂ ਸਰਬ ਪ੍ਰਕਾਰ ਸਦਾ ਅਨੁਸਾਰਿ-। ਇਮ ਕਹਿ ਗਏ ਤਬਹਿ ਤਪ ਤਾਪਨਿ ਅਨਿਕ ਭਾਂਤਿ ਕੇ ਤਪੇ ਉਦਾਰ ॥ ੧੫ ॥ ਕਾਨਨ ਮਹਿੰ ਬਡ ਉੱਚ ਪਹਾਰਨਿ, ਦਰੀ ਕੰਦਰਾ ਨਦੀ ਬਿਸਾਲ।ਦੇਸ਼ ਅਗਮ†ਮਹਿੰ ਨੀਰ ਨ ਤੀਰਹਿ[10]ਬੈਠਹਿੰਤਪਤਾਪਹਿੰ ਦੁਖ ਘਾਲ[11]। ਜੇ ਬਿਸਤਰਤਿ ਪੁਲਨ[12] ਕੇ ਥਲ ਹੈਂ, ਨਿਰਜਲ ਥਿਖੈ

---

[1]ਤੁਸੀਂ ਮੇਰੀ ਰਖਜਾ ਕਰਦੇ ਹੋ (ਮੈਂ) ਇਹ ਜਾਣਦਾ ਹਾਂ (ਇਸ ਲਈ)। [2]ਜਦ ਤੁਸੀਂ ਬਾਲ ਆਯੂ ਪਾਓਗੇ ਤਦ ਮੈਂ ਜੁੱਧ ਵਿਚ (ਤੁਹਾਨੂੰ) ਨਾਂ ਦੇਖਾਂ, ਹੇ ਪੁਤਰ ਇਸ ਦਾ ਉਪਾਉ ਕਰ। [3]ਲਗਰ, ਅੰਕੁਰ, ਕਲੀ। [4]ਤੁਸੀਂ ਸਰਵੋਤਮ (=ਅਕਾਲ ਪੁਰਖ-) ਦੇ ਲੋਕ ਤੋਂ ਧਰਤੀ ਤੇ ਪ੍ਰਾਪਤ ਹੋਏ ਹੋ ਤਾਂਤੇ ਨਾਮ ਤੁਹਾਡਾ ਗੋਬਿੰਦ ਹੋਵੇਗਾ। ਕਵੀ ਜੀ ਗੋ, ਵਿੰਦ, ਦੋ ਅਰਥ ਕਰ ਰਹੇ ਹਨ। ਗੋ=ਪ੍ਰਿਥਵੀ, ਵਿਦ ਧਾਤੂ=ਪ੍ਰਾਪਤ ਹੋਣਾ, ਭਾਵ (ਅਕਾਲ ਪੁਰਖ ਜੀ ਦੀ ਆਗਜਾ ਪਾਕੇ) ਪ੍ਰਿਥਵੀ ਤੇ ਪ੍ਰਾਪਤ। [5]ਸੂਰਜ। [6]ਸਮੂਹ ਵੈਰੀਆਂ ਦੇ ਦਮਨ ਕਰਨ ਵਾਲੇ। [7]ਗਜਾਨ ਦੇ ਸੂਰਜ ਹਨ (ਫਿਰ) ਹੱਥ ਵਿਚ ਤੀਰ ਕਮਾਨ ਧਾਰਨ ਵਾਲੇ ਹਨ। [8]ਨਾ ਸਹਾਰੇ ਜਾਣ ਵਾਲੇ। [9]ਭਾਵ ਆਪ ਬੋਲੇ:- [10]ਔਖੇ ਥਾਂ ਵਿਚ, ਜਿੱਥੇ ਜਲ ਪਾਸ ਨਹੀਂ। [11]ਦੁਖ ਵਾਲੀ ਘਾਲਨਾ ਘਾਲਕੇ। [12]ਬਰੇਤਿਆਂ।

*ਪਾਠਾਂਤ੍ਰ-ਮਹਿੰ। †ਪਾ:-ਅਗਨਿ।

ਬਸੋ ਚਿਰਕਾਲ। ਮਨ ਇਕਾਂਤ ਕਰਿ ਪੌਨ ਰੋਧ ਕਰਿ[1] ਲਗੀ ਸਮਾਧਿ ਰਹੋ ਹਿਤ ਨਾਲ ॥੧੬॥ ਕਬਿ ਜਲ ਪੀਵਹਿੰ, ਕਬਹਿ ਨ ਪੀਵਹਿੰ, ਥੀਵਹਿੰ ਨਿਰਾਹਾਰ ਥਿਤ ਹੋਇ।ਆਤਪ, ਬਰਖਾ ਸੀਤ ਸਹਾਰਹਿੰ, ਰਹਹਿੰ ਅਡੋਲ ਅਬੋਲਖਲੋਇ[2]।ਕਹਤਿ ਬਿਧਾਤਾ 'ਸੁਨਹੁ ਸੁਰਹੁ ਸਭਿ! ਸਮਾ ਸਮਾਪਤਿ ਕੋ ਅਬਿ ਸੋਇ। ਨਿਜ ਸਿੱਖਨਿ ਜੁਤਿ ਨਰ ਤਨ ਧਰਿ ਕੈ ਪੰਥ ਪ੍ਰਕਾਸ਼ਹਿੰ ਤੇਜ ਅਖੋਇ[3]' ॥ ੧੭ ॥ ਸੁਨਿ ਕਰਿ ਸੁਰ ਉਰ ਅਚਰਜ ਧਰਿ ਕਰਿ ਲਖੀ ਭਵਿੱਖਨਤ ਸਭਿ ਹੀ ਬਾਤ ।ਜਿਤ ਕਿਤ ਦੇਸ਼ ਦੇਹ* ਨਰ[4]ਧਰਿ ਕੈ ਕੌਤਕ ਪਿਖਨਿ ਚਹਤਿ ਸਭਿ ਭਾਂਤਿ । ਹਿੰਦੂ ਜਮਨ ਕੀ ਦੁਰਮਤਿ ਲਖਿ ਕਰਿ ਕਰਤਾ ਪੁਰਖ ਭਗਤ ਸੁਖਦਾਤ । ਨਿਜ ਗਨ ਸੋਂ ਆਇਸੁ ਅਸ ਦੀਨਸਿ 'ਗਮਨਹੁ ਲੇ ਬਿਬਾਨ ਅਵਿਦਾਤ ॥ ੧੮ ॥ ਰੂਪ ਤਪੋ ਮੈਂ[5], ਤਪ ਕੋ ਤਾਪਤਿ ਅਤਿਸ਼ੈ ਤਪਸੀ ਤਪ ਮਹਿੰ ਪਸਾਰ । ਮੋਹਿ ਸਮੀਪ ਜਾਇ ਅਬਿ ਆਨਹੁੰ ਘੋਰ ਤਪਸੋ ਤਪ ਦਰਸ ਉਦਾਰ ।ਸੰਮਤ ਥਿਤੋ ਅਸੇਖ ਜਿਸੀ ਕਹੁ ਮਮ ਸਰੂਪ ਸੋਂ ਇਕਤਾ ਧਾਰਿ।ਮੋਹਿ ਰੂਪ ਮਹਿੰ ਉਚਿਤ ਮਿਲਨਿ ਕੈ ਅਸਥਿ ਮਾਤ੍ਰ ਜਿਸਗਾਤ ਨਿਹਾਰ॥੧੯॥ਹੇਮ ਕੂਟ ਕੇ ਸਪਤ ਸ਼ਿੰਗ ਸ਼ੁਭ† ਸਭਿਨਿ ਬੀਚ ਬਰ ਸ਼ਿੰਗ ਸੁਹਾਇ। ਤਿਸ ਪਰ ਖਰੇ ਕਰਹਿੰ ਤਪ ਦੀਰਘ ਅਚਲ ਸ਼ੁਸ਼ਕ ਕਾਸ਼ਟ ਸਮਤਾਇ[6]। ਸੁਨਿ ਗਨ ਲੇ ਬਿਬਾਨ ਕਉ ਗਮਨੇ ਜਿਸ ਕੀ ਸ਼ੋਭਾ ਕਹੀ ਨ ਜਾਇ।ਸੁੰਦਰ ਖੰਦਨਵਾਰ ਦਰਨ ਪਰ ਮੁਕਤਾ ਮਹਿਤ ਪ੍ਰਕਾਸ਼ ਕਰਾਇ ॥ ੨੦ ॥ਦਿਨਮਨਿ[7] ਸਮ ਮਨਿ ਗਨ ਕੀ ਜੜਤੀ ਮਹਿਤ ਪ੍ਰਕਾਸ਼ਕ ਕਮਲ ਬਨਾਇ[7] । ਹੀਰੇ ਕੋਰਦਾਰ ਕਰਿ ਕੋਰਨ ਪੌਰਨ ਪਦਮਰਾਗ ਛਬਿ ਛਾਇ[8] । ਹੰਸਨਿ ਕੀ ਪ੍ਰਤਿਮਾ ਘਰ ਚਿੱਤ੍ਰਿ[9] ਊਪਰ ਕਲਸ ਉਰਧ ਦਿਪਤਾਇ। ਜਾਲ ਕਿੰਕਨੀ ਕਰਤਿ ਕੁਲਾਹਲ, ਮਨ ਅਨੁਸਾਰ ਚਲਨਿ ਸਭਿ ਥਾਇੰ[10]॥੨੧॥ਮੁਕਤਾ ਜਾਲੀ ਝੂਲਤਿ ਝਰੋਖਨਿ

---

[1]ਰੋਕਕੈ। [2]ਇਸਥਿਤ ਹੋਕੈ। [3]ਨਾਸ਼ ਰਹਿਤ ਤੇਜ ਰੱਖਕੇ। [4]ਨਰ ਸਰੀਰ। [5]ਤਪੋਮਯ=ਤਪ ਸਰੂਪ। [6]ਸੂਰਜ। [7]ਬਣਾਏ ਹੋਏ ਕਮਲ। [8]ਦਰਵਾਜਿਆਂ ਤੇ ਚੀਰੇ ਹੋਏ ਕੋਰਦਾਰ ਹੀਰੇ ਤੇ ਲਾਲ ਮਣੀਆਂ ਛਬਿ ਦੇ ਰਹੀਆਂ ਹਨ। [9]ਹੰਸਾਂ ਦੀਆਂ ਮੂਰਤਾਂ ਘਰ ਵਿਚ ਚਿੱਤ੍ਰੀਆਂ ਹੋਈਆਂ। [10](ਚੁੱਕਣ ਵਾਲੇ) ਸਾਰੇ ਗਣਾਂ ਦੀਆਂ ਤੜਾਗੀਆਂ ਛਣਕਦੀਆਂ ਹਨ ਤੇ ਉਨਾਂ ਦੀ ਚਾਲ ਮਨ ਅਨੁਸਾਰ ਹੈ। (ਅ) ਬਿਬਾਣ ਦੀਆਂ ਟੱਲੀਆਂ ਛਣਕਦੀਆਂ ਹਨ ਤੇ ਸਭ ਥਾਵਾਂ ਵਿਚ ਉਸ ਦੀ ਚਾਲ ਮਨ ਵਰਗੀ ਹੈ।*ਪਾ:—ਬੇਖ।*ਇਥੇ ੧੯੩੬ ਈ: ਤੋਂ ਗੁਰਦੁਆਰਾ ਕਾਇਮ ਹੋ ਚੁਕਾ ਹੈ।

ਰੈਮਯ ਮਨੋਹਰ ਦਿਪਤਿ ਬਿਮਾਨ। ਆਸਤਰਨ ਬਰ ਮ੍ਰਿਦੁਲ ਕਲਤਿ ਕਰਿ[1] ਸੁੰਦਰ ਧਰੇ ਸੁਭਗ ਉਪਧਾਨ[2]।ਸ਼ਯਾਮਲ ਰਕਤ[3] ਰੰਗ ਤੇ ਆਦਿਕ ਲਗੇ ਰਤਨ ਹੀਰੇ ਦੁਤਿ ਖਾਨ। ਜਾਹਿੰ ਦੇਸ਼ ਜਿਸ, ਦੇਖੈ ਕੋ ਤਿਹ, ਕਹੈਂ ਪਰਸਪਰ 'ਹੈ ਇਹ ਭਾਨੁ' ॥ ੨੨ ॥ ਸਪਤ ਸ਼੍ਰਿੰਗ ਕੋ ਮੱਧਯ ਸ਼੍ਰਿੰਗ ਪਰ ਥਿਰਸੋ ਆਇ ਗਨ ਸਹਤ ਬਿਮਾਨ[4]। ਸਾਦਰ ਬਿਨੈ ਸੁਨਾਵਨਿ ਕੀਨਸਿ 'ਹੋ ਤਪੁਧਨ[5] ! ਤਪ ਰੂਪ ਮਹਾਨ। ਤਪ ਅਧਿਕੋ ਤੁਮ, ਤਪਹਿ ਬਿਥਾਰਹੁ ਤਪ ਸਾਧਕ ਤੁਮਰੇ ਨ ਸਮਾਨ। ਪੂਰਨ ਕਰਹੁ ਕਾਮਨਾ ਤਨ ਕੀ ਪੁਰਸ਼ੋ-ਤਮ ਪਰਮਾਰਥਵਾਨ ! ॥ ੨੩ ॥ ਪਰਮੇਸ਼ੁਰ, ਪਰਮਾਤਮ, ਪੂਰਨ, ਪਰਮ ਪੁਰਖ ਆਵਾਹਨ ਕੀਨਿ। ਕਰਹੁ ਅਰੂਢਨਿ ਬਰ ਬਿਮਾਨ ਪਰ, ਦਰਸ਼ਨ ਲੈਹੁ ਸਫਲ ਨਿਜ ਚੀਨਿ। ਅਖਿਲ ਲਾਲਸਾ ਪੁਰਵਹੁ ਅਪਨੀ,ਤੁਮ ਸਭਿ ਗਯਾਤਾ ਪਰਮ ਪ੍ਰਬੀਨ। ਤਪ ਤੇ ਸ਼ਾਂਤਿ ਕਰਹੁ ਉਰ ਅੰਤਰ, ਆਇਸੁ ਮਾਨਹੁ ਬਿਲਮ ਬਿਹੀਨ' ॥ ੨੪ ॥ ਸ਼੍ਰੀ ਮੁਖ ਪ੍ਰਭੁ ਅਕਾਲ ਕੀ ਆਗਯਾ ਸੁਨਤਿ ਭਈ ਪੁਲਕਾਵਲ ਆਇ। ਉਰ ਅਨੰਦ, ਅੱਸ਼ੂ ਭਰਿ ਆਏ, ਪ੍ਰੇਮ ਬਿਖੈ ਗਦ ਗਦ ਬਚ ਗਾਇ। ਕ੍ਰਿਸ਼ ਤਨ ਜੁਸ਼ਟ ਪੁਸ਼ਟ ਰਿਸ਼ਟੋ ਅਤਿ[6] ਸਿੱਖਨਿ ਕੋ ਸ਼ੁਭਤਾ ਦਰਸਾਇ[7]। ਆਸ੍ਵਾਸਨ ਕਰਿ[8] ਸਭਿਹਿਨਿ ਕੋਰਾ ਮ੍ਰਿਦੁਲ ਸੁਖਦ ਕਹਿ ਸ਼ੋਯ ਸੁਨਾਇ ॥ ੨੫ ॥ਕਰੀ ਅਕਾਲ ਪੁਰਖ ਦਿਸ਼ਿ ਬੰਦਨ ਪਹੁੰਚੇ ਪੁਨਹਿ ਸਮੀਪ ਬਿਮਾਨ। ਝਾਲਰ ਮੁਕਤਾ ਲਰਕਤਿ ਚਹੁੰਦਿਸ਼ਿ ਬੀਚ ਬੈਠਕਾ ਬਨੀ ਮਹਾਨ। ਤੀਨ ਪ੍ਰਦੱਛਨ ਦੀਨਸਿ ਫਿਰ ਕਰਿ ਨੰਮ੍ਰੀ ਹੋਇ ਅਰੂਢੇ ਜਾਨ[9]। ਪਰਮਗੁਰੂ[10] ਮਹਿ ਮਨ ਕੋ ਕੀਨਸਿ ਗਮਨ ਚਹਸੋ ਦਰਸ਼ਨ ਇਛ ਠਾਨਿ ॥ ੨੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਪੂਰਬ ਜਨਮ' ਪ੍ਰਸੰਗ ਬਰਨਨੰ ਨਾਮ ਏਕ ਪੰਚਾਸਤੀ ਅੰਸੂ ॥ ੫੧ ॥

੫੨. [ਅਕਾਲ ਪੁਰਖ ਪਾਸੋਂ ਵਿਦੇਗੀ]।

ਦੋਹਰਾ ॥ ਕਰਸੋ ਗਮਨ ਕੋ ਮੁਨਿ ਜਬਹਿ, ਬੇਗ ਬਿਸਾਲ ਬਿਮਾਨ। ਤੂਰਨ ਹੀ ਊਰਧ ਉਠਸੋ, ਚਲਸੋ ਜਾਤਿ ਜਿਮ ਭਾਨੁ ॥ ੧ ॥ ਸ੍ਰੈਯਾ ਛੰਦ ॥ ਬੇਗ ਬਿਮਾਨ ਸਮਾਨ ਜੁ ਮਨ ਕੋ[11] ਨਿਮਖ ਬਿਖੈ ਪਹੁੰਚਸੋ ਦਰਬਾਰ।ਛਰੀਦਾਰ

[1]ਸਜਾਇਆ ਹੋਇਆ [2]ਸ਼ੁਸ਼ਟ ਤਕੀਏ।[3]ਕਾਲੇ ਲਾਲ। [4]ਗਣਾਂ ਸ਼ਮੇਤ ਵਿਮਾਨ।[5]ਤਪੱਸ੍ਵੀ। [6]ਤਨ ਜੋ ਕ੍ਰਿਸ (=ਲਿੱਸਾ) ਸੀ ਬਹੁਤ ਰਿਸ਼ਟ ਪੁਸ਼ਟ ਤੇ (ਜੁਸ਼ਟ=) ਆਨੰਦਮਯ ਹੋ ਗਿਆ। [7]ਤਪੀ ਦੇ ਚੇਲਿਆਂ ਨੂੰ (ਉਨ੍ਹਾਂ ਦਾ ਉਹ ਜੁੱਸਾ) ਸੁਭਤਾ ਵਾਲਾ ਦਿਖਾਈ ਦਿਤਾ। [8]ਦਿਲਾਸਾ ਦੇਕੇ। [9]ਬਿਮਾਨ ਉਤੇ। [10]ਪਰਮੇਸ਼ੁਰ। [11]ਮਨ ਦੇ ਸਮਾਨ ਜਿਸ ਬਿਮਾਨ ਦਾ ਵੇਗ ਹੈ।

ਦਰਸ਼ਨ ਪ੍ਰਿਯ ਠਾਂਢੇ, ਸਿੰਘਪੌਰ ਜਨੁ ਰਜਤ ਪਹਾਰ[1]। ਸੂਰਜ ਸਮਸਰ ਮਹਿਦ ਪ੍ਰਕਾਸ਼ਕ,ਕਵਿ ਸਮਰਥ ਕੋ ਕਰਹਿ ਉਚਾਰਤਹਿ ਤੇ ਉਤਰਿ ਖਰੇ ਤਥਿ ਦਰਸੇ ਮੁਖ ਮੰਡਲ ਜਨੁ ਚੰਦ;ਉਦਾਰ[2]॥੨॥[3]ਸੁੰਦਰ ਦਰਸ਼ਨ ਮੰਦਰ ਦਰ ਪਰ, ਮੰਦਹਾਸ, ਮ੍ਰਿਦੁਸ੍ਵਰ ਮੁਦਪਾਇ। ਸਾਦਰ ਅੱਗੂ ਲੈਨ ਕੋ ਆਏ[4] ਮਿਲੇਸੰਗ ਲੈ ਚਲੇ ਲਵਾਇ[5]।ਗਏ,ਪ੍ਰਭੂ ਕੇ ਦਰਸ਼ਨ ਕਰਿ ਕੈ ਕਰੀ ਦੰਡ ਵਤ ਪ੍ਰੇਮ ਬਧਾਇ। ਪੁਟ ਲੋਚਨ ਤੇ ਰੂਪ ਅਮੀ ਨਿਧਿ ਪਾਨ ਕਰਤਿ ਬਹੁ, ਨਹਿੰ ਤ੍ਰਿਪਤਾਇ[6]॥੩॥ਹਾਥ ਬੰਦਿ ਪੁਨ ਬੰਦਨ ਧਾਰੀ ਠਾਂਢੇ ਭਏ ਨਿੰਮ੍ਰਤਾ ਸਾਥ।ਕਹੇ ਨਾਮ ਜੋ ਬੀਚ'ਜਾਪਜੀ'ਬਰਨਨ ਕਰੇ ਸਤੁਤਿ ਕੀ ਗਾਥ।ਕਹਿ ਕਰਿ ਮੁਖਿ ਤੇ 'ਨਮਹਿ ਨਮਹਿ ਪ੍ਰਭੁ' ਬਾਰੰਬਾਰ ਨਿਵਾਯਵ ਮਾਥ।'ਸਰਬ ਜੋਤਿ ਕੀ ਜੋਤਿ ਰੂਪ ਤੁਮ, ਅਖਿਲ ਲੋਕ ਨਾਥਨਿ ਕੇ ਨਾਥ ॥ ੪ ॥ ਭੁਜੰਗ ਪ੍ਰਯਾਤ ਛੰਦ ॥ ਨਮੋ ਸੱਤਨ ਨਾਮੰ[6] ! ਨਮੋ ਸੱਤਨ ਰੂਪੰ[7]। ਚਿਦਾਨੰਦ ਏਕੋ[8], ਅਨਾਮੇ[9],ਅਰੂਪੰ[10]।ਨਮੋ ਬੀਜਬੀਜੰ[11],ਮਹਾਨੰ ਮਹਾਨੰ[12]।ਸਮਾਨੰ ਸਭੂਤੰ, ਭਵਿੱਖੰ, ਭਵਾਨੰ[13] ॥੫॥ ਨਮੋ ਨਾਥ ਪੂਰੇ ਸਦਾ ਸਿੱਧਿ ਦਾਤਾ। ਮਹਾਂਦੇਵ ਦੇਵੰ[14], ਬਿਧਾਤੰ ਬਿਧਾਤਾ[15]। ਜੁਗੀਸ਼[16],ਭੁਗੀਸ਼[17], ਅਧੀਸ਼, ਅਨੀਸ਼[18]। ਸਹੱਸ੍ਰੰ ਸੁ ਬਾਹੂ ਸਹੱਸ੍ਰੰ ਸੁ ਸੀਸੰ[19] ॥ ੬ ॥ ਸਹੱਸ੍ਰਾਛ ਸ਼ੋਲੰ[20], ਸਹੱਸ੍ਰੰ ਸੁ ਘ੍ਰਾਣਾ[21]। ਸਹੱਸ੍ਰਾਨਨੰ[22], ਜੇ[23], ਸਹੱਸ੍ਰੰ ਸੁ ਪ੍ਰਾਣਾ[24]।ਨਮੋ ਤੀਨ ਰੂਪਾ, ਨਮੋ

---

[1]ਪਿਆਰੇ ਦਰਸ਼ਨਾਂ ਵਾਲੇ ਛਰੀਦਾਰ ਸਿੰਘ ਪੌਰ ਤੇ ਖੜੇ ਹਨ (ਜੋ ਸਿੰਘ ਪੌਰ) ਮਾਨੋਂ ਚਾਂਦੀ ਦੇ ਪਹਾੜ ਵਾਂਙ ਹੈ। [2](ਤਪੀ ਜੀ ਦਾ) ਮੁਖ ਮੰਡਲ ਪੂਰਨ ਚੰਦ ਵਾਂਙ ਦਿੱਸਿਆ। (ਅ) ਕਈ ਸਿਆਣੇ ਅਗੋਂ ਲੈਣ ਆਇਆਂ ਵਲ ਲਾਉਂਦੇ ਹਨ। [3]ਮੰਦਰ ਦੇ ਬੂਹੇ ਅੱਗੇ ਸੁਹਣੇ ਦਰਸ਼ਨਾਂ ਵਾਲੇ ਮੁਸਕ੍ਰਾ ਰਹੇ, ਮਿਠੀ ਸੁਰ ਵਿਚ ਖੁਸ਼ੀ ਨਾਲ (ਜੀ ਆਇਆਂ ਕਹਿ ਰਹੇ) ਆਦਰ ਨਾਲ ਲੈਣ ਆਏ ਅੱਗੋਂ। [4]ਨਾਲ ਲੈਕੇ। [5]ਨੇਤਰਾਂ ਰੂਪ ਡੋਨਿਆਂ ਨਾਲ ਸਰੂਪ ਰੂਪੀ ਅੰਮ੍ਰਿਤ ਦੀ ਨਿਧੀ ਪੀਂਦੇ ਰਜਦੇ ਨਹੀ। [6]ਹੇ ਸਤਿਨਾਮ ਵਾਲੇ। [7]ਹੇ ਸੱਤ ਰੂਪ ਵਾਲੇ। [8]ਆਪ ਇਕੋ ਹੀ ਸੱਤ ਚੇਤਨ ਆਨੰਦ ਰੂਪ ਵਾਲੇ ਹੋ। [9]ਰੋਗ ਰਹਤ। [10]ਰੂਪ ਰਹਤ। [11]ਕਾਰਨਾ ਦੇ ਕਾਰਨ। [12]ਵਡਿਆਂ ਦੇ ਵਡੇ। [13]ਭੂਤ ਭਵਿੱਖਤ ਤੇ ਵਰਤਮਾਨ ਵਿਚ (ਆਪ) ਇਕ ਰਸ ਹੋ। [14]ਸ਼ਿਵਜੀ ਦੇ ਵੀ ਦੇਵ ਹੋ। [15]ਬ੍ਰਹਮਾਂ ਦੇ ਵੀ ਵਿਧਾਤਾ ਹੋ। [16]ਜੋਗੀਆਂ ਦੇ ਈਸ਼ਰ। [17]ਭੋਗੀਆਂ ਦੇ ਈਸ਼ਰ। [18](ਅਧੀਸ਼=) ਪ੍ਰਿਥਵੀ ਦੇ ਰਾਜਿਆਂ ਦੇ ਰਾਜਾ, ਤੇ ਸੈਨਾ ਪਤੀਆਂ ਦੇ ਈਸ਼ਰ। [19]ਹਜ਼ਾਰਾਂ ਬਾਹਾਂ ਤੇ ਹਜ਼ਾਰਾਂ ਸੀਸ ਹਨ। [20](ਸਹਸ੍ਰ+ਅਕਸ਼=) ਹਜ਼ਾਰਾਂ ਨੇਤਰ ਤੇ ਹਜ਼ਾਰਾਂ ਕੰਨ ਹਨ। [21]ਨੱਕ। [22]ਹਜ਼ਾਰਾਂ ਮੁਖ। [23]ਜੋ ਹੋਵੇ (ਆਪ ਦੀ)। [24]ਹਜ਼ਾਰਾਂ ਹੀ ਆਪ ਦੇ ਪ੍ਰਾਣ ਹਨ।

ਤੀਨ ਹੀਨ[1]।ਨਮੋ ਪੰਚ* ਮੂਲੰ ਨਮੋ ਪੰਚ ਕੀਨਾ[2]॥੭॥ਅਰੂਪੰ[3], ਅਨੰਗੋ[4], ਅਭੰਗੋ[5], ਅਨਾਸੰ[6]। ਸਮਸਤੰ[7] ਉਪਾਵੈਂ, ਸਮਸਤੰ ਪਕਾਸ਼ੈਂ[8]। ਸਮਸਤੰ ਸੰਘਾਰੈਂ, ਸਮਸਤੰ ਅਲੰਬੋ[9]।ਨਮੋ ਸ਼ੇਖ ਸਾਈ ਥਿਰੋ ਜਾਤਿ ਅੰਬੋ[10]॥੮।ਨਮੋ ਦਾੜ੍ਹਗਾੜ੍ਹੰ[11] ਕਰਾਲੰ ਬਿਸਾਲੰ। ਨਮੋ ਖੜ੍ਗ ਕੇਤੰ, ਮਹਾਂ ਕਾਲ ਕਾਲੰ[12]। ਨਮੋ ਚਾਰ ਚਾਰੂ[13] ਸਰੂਪੰ ਬਿਰਾਜੈ।ਸਦਾਜੈ ਸਦਾਜੈ ਸਦਾਜੈ ਸਦਾਜੈ[14]॥੯॥ ਨਮੋ ਯੁੱਧ ਯੁੱਧੰ, ਨਮੋ ਸ਼ਾਂਤਿ ਸ਼ਾਂਤੰ। ਨਮੋ ਅੰਧਕਾਰੰ ਨਮੋ ਜੋਤਿ ਜੋਤੰ[15]। ਸਮਸਤੰ ਬਿਖੈ ਨੀਤ ਤੋ ਮੈ ਸਮਸਤੰ[16]। ਨਮਸਤੰ ਨਮਸਤੰ ਨਮਸਤੰ ਨਮਸਤੰ[17] ॥੧੦॥ਸਦਾ ਮੰਡਲਾਕਾਰ ਜੋਤੀ ਅਖੰਡੰ।ਅਨਾਦੰ, ਅਨੰਤੰ[18], ਅਦੰਡੰ, ਪ੍ਰਚੰਡੰ[19] ।ਸਤੰ ਲੋਕ ਸੀਸੰ[20], ਪਰੀ ਹੈ ਪਤਾਲੰ[21]।ਸਸੀ ਸੂਰ ਨੇਤ੍ਰੰ, ਮੁਖੰ ਜ੍ਵਾਲ ਜ੍ਵਾਲੰ[22] ॥ ੧੧ ॥ ਕ੍ਰਿਪਾਲੰ, ਅਕਾਲੰ, ਦੁਕਾਲੰ[23] ਪ੍ਰਣਾਸੀ[24]। ਸਦਾਜੈ, ਸਦਾਜੈ, ਨਮੋ ਜੋਤਿ ਰਾਸੀ[25]। ਚਿਦਾਨੰਦ ਸੰਗੀ ਸਦਾ ਸੰਗ ਸੋਹੈ। ਨਮੋ ਹੈ, ਨਮੋ ਹੈ, ਨਮੋ ਹੈ, ਨਮੋ ਹੈ' ॥ ੧੨ ॥ ਦੋਹਰਾ ॥ ਬਾਰਬਾਰ ਕਰਿਕੈ ਨਮੋ ਪਦ ਪੰਕਜ ਸਿਰ ਰਾਖਿ। ਕਹਯੋ 'ਮੋਹਿ ਆਗਯਾ ਦਿਜੈ ਜਿਮ ਰਾਵਰਿ ਅਭਿਲਾਖ' ॥ ੧੩ ॥ ਸ੍ਵੈਯਾ ॥ ਸ਼੍ਰੀ ਪੁਰਸ਼ੋਤਮ ਸ਼੍ਰੀ ਪਰਮਾਤਮ ਸ਼੍ਰੀ ਪਰਮੇਸ਼੍ਵਰ ਪਾਵਨ ਪੂਰਨ।ਦੇਖਿ ਕ੍ਰਿਪਾਲ ਬਿਸਾਲ ਪ੍ਰਸੀਦ ਕੈ ਜਾਂ ਦਰਸੰਨ

---

[1](ਆਪ) ਤਿੰਨ ਹੀ ਰੂਪਾਂ (ਰਜੋ ਸਤੋ ਤਮੋ) ਵਾਲੇ ਹੋ ਤੇ (ਆਪ ਹੀ ਇਨ੍ਹਾਂ) ਤਿੰਨਾਂ ਤੋਂ ਰਹਤ ਹੋ। [2]ਪੰਜਾਂ (ਤੱਤਾਂ) ਦੇ ਮੂਲ ਤੇ ਪੰਜਾਂ ਦੇ ਕਰਨੇ ਵਾਲੇ ਹੋ। [3]ਰੂਪ ਰਹਤ। [4]ਅੰਗ ਰਹਿਤ (ਅ) ਸੁੰਦਰ। [5]ਨਾਸ਼ ਰਹਤ। [6]ਆਸ਼ ਰਹਤ (ਅ) ਨਾਸ਼ ਰਹਤ। [7]ਸਾਰਿਆਂ ਨੂੰ। [8]ਪ੍ਰਕਾਸ਼ਨੇ ਵਾਲ ਹੋ। [9]ਆਸਰਾ ਹੋ। [10](ਪ੍ਰਲਯਕਾਲ ਵਿਚ) ਜਲ ਪਰ ਸ਼ੇਸ਼ਨਾਗ ਉਤੇ ਸੌਂਕੇ ਇਸਥਿਤ ਹੁੰਦੇ ਹੋ। [11]ਦ੍ਰਿੜ (=ਪੱਕੀਆਂ) ਦਾੜ੍ਹਾਂ। ਕਰੜੀ ਹੁਰ ਵਾਲੇ (ਵਰਾਹ ਅਵਤਾਰ ਵਲ ਇਸ਼ਾਰਾ ਹੈ)। [12]ਮਹਾਂ ਕਾਲ ਦੇ ਕਾਲ। [13]ਸੁੰਦਰ ਤੇ ਸੁੰਦਰ। [14]ਚਾਰੇ ਜੁਗਾਂ ਵਿਚ ਜੈ ਹੋਵੇ। (ਅ) ਹੇ ਸਦਾ ਜੈ (ਰੂਪ) ਸਦਾ ਜੈ (ਕਰਨੇ ਵਾਲੇ, ਦਾਸਾਂ ਦੀ ਆਪ) ਸਦਾ ਜੈ (ਕਰ ਰਹੇ ਹੋ ਸੋ ਇਸ ਲਈ ਸਾਡੀ ਵੀ) ਸਦਾ ਜੈ ਕਰੋ। [15]ਹੇ ਅੰਧਕਾਰ ਰੂਪ ਤੇ ਜੋਤੀਆਂ ਦੀ ਜੋਤ। [16]ਸਾਰਿਆਂ ਵਿਚ ਸਦਾ ਤੂੰ ਹੈ ਤੇਰੇ ਵਿਚ ਸਾਰਾ (ਪ੍ਰਪੰਚ ਸਦਾ) ਹੈ। [17]ਚਾਰੇ ਅੰਤਹਕਰਣਾ ਕਰਕੇ ਨਮਸਕਾਰ ਹੈ (ਅ) ਹੈ ਨਮਸਕਾਰ (ਕਰਨੇ ਜੋਗ ਜੋ ਤੈਨੂੰ) ਨਮਸਕਾਰ ਕਰਦੇ ਹਨ (ਉਹਨਾਂ ਦਵਾਰਾ ਮੈਂ) ਨਮਸਕਾਰ (ਕਰਨੇ ਵਾਲਾ ਹੋਕੇ) ਨਮਸਕਾਰ ਕਰਦਾ ਹਾਂ। [18]ਅੰਤ ਰਹਤ। [19]ਤੀਖਣ। [20]ਸੱਤਿ ਲੋਕ (ਤੇਰਾ) ਸੀਸ ਹੈ। [21]ਪਤਾਲ ਚਰਨ ਹਨ। [22]ਪ੍ਰਕਾਸ਼ ਰਹੀ ਅੱਗ ਮੂੰਹ ਹੈ। [23](ਜੰਮਣ ਮਰਨ ਦੇ) ਦੋ ਸਮੇਂ।(ਅ) ਔਖੇ ਸਮੇਂ। [24]ਨਾਸ਼ ਕਰਨੇ ਵਾਲੇ। [25]ਜੋਤੀਆਂ ਦੀ ਖਾਣ।

*ਪਾ:-ਪੰਥ।

ਕੋ ਪਾਵਤਿ ਕੂਰ ਨ[1]। ਰੂਪ ਅਨੰਤ ਅਨਾਦਿ ਪ੍ਰਭੂ ਨਿਜ ਦਾਸਨ ਕੋਰ ਸਹਾਇਕ ਪੂਰਨ । ਜਾਂ ਪਦ ਕੇ ਨਖ ਸੁੰਦਰਤਾ ਲਖਿ ਆਨ ਤਿਲੋਕ ਬਿਖੈ ਸਮ ਰੂਰ ਨ[2] ॥੧੪॥ ਸ੍ਰੈਯਾ ਛੰਦ ॥ ਧੁਨਿ ਗੰਭੀਰ ਸਘਨ ਮ੍ਰਿਦੁਲਾ ਬਹੁ ਬੋਲੈ ਬਾਕ ਮੰਦ ਮੁਸਕਾਨ। 'ਦੁਸ਼ਟਦਮਨ! ਸੁਨਿ ਪਥਮੈ ਉਪਜਨੋ, ਕਰਨੋ ਤਪੀਸ਼ੁਰ ਨੇ ਮਮ ਧਯਾਨ।ਅਪਨੇ ਤਪ ਪਭਾਵ ਤ ਕੀਨਸਿ ਕਾਰਨ ਕਰਿਬੋ ਜੁੱਧ ਮਹਾਨ। ਯਾਂਤੇ ਅੰਸ ਅਹੈਂ ਤੂੰ ਹਮਰੀ ਤਪੈ ਮਹਾਂ ਤਪ ਕੂੰ ਨ ਸਮਾਨ[3] ॥ ੧੫ ॥ ਨਹੀਂ ਕਿਸੂ ਭੀ ਤਪਨੋ ਇਤੋ ਤਪ ਤੀਨ ਜੁਗਨਿ ਲੌ ਕੀਨਿ ਮਹਾਨ।ਅਬਿ ਅਵਤਾਰ ਪਿਥੀ ਤਲ ਧਰਿਕੈ ਮੋਰੋ ਕਾਜ ਕਰਹੁ ਬਚ ਮਾਨਿ। ਦੁਸ਼ਟ ਜਮਨ ਨੇ[4] ਭਿਸ਼ਟ ਹਿੰਦ ਕਿਯ ਤੁਮ ਅਲੰਬ ਹੋਵਹੁ ਸਵਧਾਨ। ਮਾਨੁਖ ਤਨ ਧਰਿ ਲੀਲਾ ਨਿਜ ਕਰਿ ਸੱਤਨਾਮ ਭਗਤੀ ਦਿਹੁ ਦਾਨ' ॥ ੧੬ ॥ ਸੁਨਿ ਕੈ ਦੁਸ਼ਟ ਦਮਨ ਕਰ ਜੋਰੇ 'ਤਹਾਂ ਜਾਨਿ ਮੈਂ ਬਿਘਨ ਬਿਸਾਲ। ਅਨਿਕ ਭਾਂਤਿ ਕੀ ਹੋਹਿ ਪ੍ਰਬਿਰਤਾ[5] ਅਰੁ ਬਹੁ ਬਧਨੋ ਕਲੀ ਕੋ ਕਾਲ। ਚਰਨ ਆਪ ਕੇ ਸੁਰਤ ਚੁਭੀ ਮਮ, ਟਿਕਨੋ ਅਧਿਕ ਮਨ ਪ੍ਰੇਮ ਰਸਾਲ। ਚਿਤ ਮਹਿੰ ਨਹੀਂ ਜਾਨਿ ਅਭਿਲਾਖਾ ਇਕ ਰਸ ਰਚਨੋ ਸਰੂਪ ਸੰਭਾਲਿ[6] ॥ ੧੭ ॥ ਸੁਨਿ ਕੈ ਪ੍ਰਭੁ ਜਨੋਂ ਕਨੋਂ ਸਮੁਝਾਯੋ ਸ਼੍ਰੀ ਦੇਵੀ ਕੋ ਕਹਨੋ ਬਿਤਾਂਤ*। 'ਭਏ ਲਬਧ ਬਰ ਸ਼ਕਤੀ ਤੇ ਤੁਮ[7], ਸੋਪਿ ਸਮੋ ਆਯੋ ਨਿਜਕਾਤ[8]। ਪੰਥ ਖਾਲਸਾ ਸਿਰਜਨਿ ਉੱਤਮ† ਮਾਰਗ ਭਗਤਿ ਪ੍ਰੇਮ[9] ਅਵਿਦਾਤ।ਛੱਤ੍ਰੀ ਧਰਮ ਨਹੀਂ ਜਗ ਦਿਖੀਯਤਿ, ਭਏ ਮਲੇਛ, ਆਚਰਣ ਘਾਤ[10] ॥ ੧੮ ॥ ਰਚਨੋ ਜਗਤ ਜਬਿ ਪੂਰਬ ਹਮ ਨੇ ਉਪਜਾਏ ਬਲਿ ਦੈਤ ਬਿਸਾਲ। ਮਹਾਂ ਦੀਨ[11] ਲੌ ਬਹੁਤ ਪਠਾਏ ਤਿਨਹੁੰ ਚਲਾਏ ਨਿਜ ਨਿਜ ਚਾਲ[12]।ਸੱਤਨਾਮ ਉਪਦੇਸ਼ ਨ ਕੀਨਸਿ ਪਾਰਬ੍ਰਹਮਕੀ ਨਹੀ ਸੰਭਾਲਿ[13]। ਅਬਿ ਤੁਮ ਸੁਗਮ ਚਲਾਵਹੁ ਨੀਕੇ ਰਹਿਤਿ ਕਹੰਤਿ ਕੇ ਸਹਿਤ ਰਸਾਲ[14]

---

[1]ਝੂਠੇ ਨਹੀਂ ਪਾ ਸਕਦੇ ਭਾਵ ਸਚੇ ਪਾਂਵਦੇ ਹਨ। [2]ਹੋਰ ਤ੍ਰਿਲੋਕੀ ਵਿਚ ਕੋਈ (ਵਸਤੂ) ਸੁੰਦਰ ਨਹੀਂ। [3]ਕੋਈ ਤੇਰੇ ਸਮਾਨ ਨਹੀਂ। [4]ਯਵਨੀ ਦੁਸ਼ਟਾਂ ਭਾਵ ਤੁਰਕਾਂ ਨੇ। [5]ਪ੍ਰਵਿਰਤੀਆਂ। [6]ਸੰਭਾਲਕੇ। [7]ਤੁਸੀਂ ਦੇਵੀ ਤੋਂ ਵਰ ਪ੍ਰਾਪਤ ਕੀਤੇ ਸੀ। [8]ਨੇੜੇ, ਨਜ਼ਦੀਕ। [9]ਪ੍ਰੇਮਾ ਭਗਤੀ। [10]ਸ਼ਿਸ਼ਟਾਚਾਰ ਦਾ ਨਾਸ਼ ਹੋ ਗਿਆ ਹੈ। [11]ਮੁਹੰਮਦ। [12]ਆਪੋ ਆਪਣੀ ਚਾਲ। [13]ਯਾਦ। [14]ਸੁੰਦਰ। *ਬਚਿਤ੍ਰ ਨਾਟਕ ਵਿਚ ਅਕਾਲ ਪੁਰਖ ਜੀ ਦੇ ਮੁਖਾਰਬਿੰਦ ਤੋਂ ਦੇਵੀ ਦਾ ਜ਼ਿਕਰ ਕੋਈ ਨਹੀਂ, ਤਾਂਤੇ ਇਹ ਮੰਨਣੇ ਜੋਗ ਨਹੀਂ। †ਪਾਃ—ਅੰਤਰ।

॥੧੬॥ਇਮ ਕਹਿ ਦੁਸ਼ਟ ਦਮਨ ਕਹੁਬਹੁਬਿਧਿ ਅਪਨੇਅੰਕਬਿਖੈ ਬੈਠਾਇ। 'ਮੈਂ ਅਪਨਾ ਸੁਤ ਤੋਹਿ ਨਿਵਾਜਜੋ ਪੰਥ ਪ੍ਰਚੁਰ ਕਰੀਅਹਿ ਜਗ ਜਾਇ। ਸ਼੍ਰੀ ਨਾਨਕ ਕੀ ਜੋਤਿ ਮਹਾਂ ਬਲਿ ਨਵਮ ਸਰੀਰ ਬਿਖੈ ਪ੍ਰਵਿਸ਼ਾਇ[1]। ਸੋ ਤਪਸੀ ਹੈ ਪਿਤਾ ਤੁਹਾਰੋ ਸ਼ਾਂਤਿਮਤੀ ਸਭਿ ਸੋਂ ਸਮਤਾਇ ॥ ੨੦ ॥ ਪ੍ਰਥਮ ਜਨਮ ਜਿਮ ਹੁਤੋ ਸ਼ਾਂਤਿਮਤਿ ਦੁਤਿਯ ਜਨਮ ਮਹਿਂ ਤਿਸੈ ਸਮਾਨ। ਜੋਗ ਜੱਗਯ ਕਰਿ ਮੋਹਿ ਅਰਾਧਤਿ ਚਹਤਿ ਪੁੱਤ੍ਰ ਤੁਮ ਕੋ ਤਿਸ ਥਾਨ। ਸ਼੍ਰੀ ਨਾਨਕ ਕੀ ਜੋਤਿ ਉਦਾਰਾ ਪ੍ਰਵਿਸ਼ਹਿ ਤੁਮ ਮਹਿਂ ਇਕਤਾ ਠਾਨਿ[2]। ਮੋਹਿ ਸਰੂਪ ਹੋਇ ਕਰਿ ਮੋ ਮਹਿਂ,ਲੈਤਾ ਪ੍ਰਾਪਤਿ ਮਹਿਦ ਮਹਾਨ॥੨੧॥ਮਮ ਸੁਤ ਤੂੰ ਹੈਂ ਮਮ ਸਰੂਪ ਹੀ, ਪਿਤਾ ਪੁੱਤ੍ਰ ਮਹਿਂ ਭੇਦ ਨ ਹੋਇ।ਧਰਮ ਕਰਹੁ ਬਿਦਤਾਵਨਿ ਜਗ ਮਹਿਂ ਤੁਝ ਬਿਨ ਅਪਰ ਸਮਰਥ ਨ ਕੋਇ।ਪੁੱਤ੍ਰਾਦਿਕ ਮਹਿਂ ਰਹਿਨ ਅਮੋਹੰ, ਰਿਪੁਨਿ ਹਤਨਿ ਕੋ ਆਲਸ ਖੋਇ। ਸਿਮਰਨ ਸੱਤਿਨਾਮ ਪਰਬਿਰਤਹੁ ਛੱਤ੍ਰੀ ਪੰਥ ਉਪਜਿ ਹੈ ਸੋਇ' ॥੨੨॥ ਇਮ ਕਹਿ ਮਸਤਕ ਸੂੰਘਤ ਦੇਖਤਿ ਜਿਮ ਪਿਤ ਤੇ ਸੁਤ ਕਿਤੇ ਸਿਧਾਇ। ਮ੍ਰਿਦੁਲ ਮਧੁਰ ਸਾਰਥ ਪੁਰਸ਼ਾਰਥ ਸ਼ੋਧ ਭਰੇ ਸ਼ੁਭ ਬਾਕ ਸੁਨਾਇ।ਸੁਨਿ ਕੈ ਦੁਸ਼ਟ ਦਮਨ ਹੁਇ ਠਾਂਢੋ ਹਾਥ ਜੋਰਿ ਕਰਿ ਬਿਨੈ ਅਲਾਇ। 'ਪੰਥ ਚਲਹਿ ਤਬਿ ਜਗਤ ਮਝਾਰੇ ਜਬਿ ਹੋਵਹੁ ਤੁਮ ਆਪ ਸਹਾਇ' ॥ ੨੩ ॥ ਆਇਸੁ ਮਾਨਿ ਸੀਸ ਪਰ ਪ੍ਰਭੁ ਕੀ ਬਾਰ ਬਾਰ ਅਭਿਬੰਦਨ ਕੀਨਿ। ਕਰਤਾ ਪੁਰਖ ਅਕਾਲ ਕ੍ਰਿਪਾਲੰ ਏਕੰਕਾਰ ਸੁ ਗੁਰੂ ਪ੍ਰਬੀਨ। ਹੋਇ ਬਿਸਰਜਨ ਤਜਿ ਦਰਬਾਰਹਿਂ, ਆਏ ਪਿਖਨੋ ਬਿਮਾਨ ਅਸੀਨ। ਨਮੋ ਕਰਤਿ ਹੀ ਤੁਰਤ ਪਯਾਨੋ ਨਿਜ ਆਸ਼੍ਰਮ ਕੋ ਪਹੁੰਚੇ ਚੀਨ ॥੨੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜਗ੍ਰੰਥੇ ਇਕਾਦਸ਼ਿ ਰਾਸੌ'ਸ਼੍ਰੀ ਅਕਾਲ ਪੁਰਖ ਸੋਂ ਮੇਲ'ਪ੍ਰਸੰਗ ਬਰਨਨੰ ਨਾਮ ਦੈਇ ਪੰਚਾਸਤੀ ਅੰਸੁ॥੫੨॥

੫੩. [ਤ੍ਰਿਬੇਣੀ ਵਿਖੇ ਨਿਵਾਸ]।

ਦੋਹਰਾ॥ਸਗਰੇ ਸਿੱਖਨ[3]ਹਕਾਰਿ ਕੈ ਦਿਯੋ ਬਿਤੰਤ ਸੁਨਾਇ। 'ਧਰਹਿਂ ਧਰਾ-ਤਲ ਜਨਮ ਕੋ ਸ਼੍ਰੀ ਗੁਰੂ[4] ਆਇਸੁ ਪਾਇ॥੧॥ ਤੁਮ ਭੀ ਚਲਿ ਸਭਿ ਦੇਸ਼ ਮੈਂ ਧਰਹੁ ਸੁ ਨਰਨਿ ਸਰੀਰ।ਛੱਤ੍ਰੀ ਧਰਮ ਨਿਬਾਹਿਕੈ ਜੁੱਧਬਿਖੈ ਬਨਿ ਬੀਰ ॥੨॥ਸ੍ਰੈਯਾ॥ਕੇਸ ਰਖੋ ਕਛ*ਊਪਰ ਬੇਸ ਮੈਂ[5]ਆਯੁਧ ਧਾਰਿ ਮਚਾਇ ਲਰਾਈ।

---

[1]ਪ੍ਰਵੇਸ਼ੀ ਹੋਈ ਹੈ। [2]ਇਕ ਰੂਪ ਹੋ ਜਾਵੇਗੀ। [3]ਚੇਲੇ। [4]ਭਾਵ ਅਕਾਲ ਪੁਰਖ ਦੀ। [5]ਉਪਰਲੇ ਵੇਸ ਵਿਚ ਕੇਸ ਤੇ ਕੱਛ ਰੱਖੋ। *ਪਾ:—ਕੇਸਹਿ ਕੋ ਕਛ।

ਸ਼ੱਤਨਿ ਜੀਤਹੁ ਤੌ ਥਿਤ ਪਾਵਹੁ ਰਾਜ ਕਰਹੁ ਸੁਖ ਲੈਸਮੁਦਾਈ।ਨਾਹਿੰਤ ਜੁੱਧ ਮੈਂ ਕੂੱਧਤਿ ਹੈ ਦਿਹੁ ਪ੍ਰਾਨ, ਲਹੌ ਬ੍ਰਹਮ ਲੋਕ ਸੁਥਾਈ[1]। ਸ਼੍ਰੀ ਗੁਰ ਦੇਵ[2]ਕੋ ਸੇਵੋਨਿਕੈ ਅਹੰਮੇਵ ਬਿਨਾ ਦਿਹੁ ਬੈਧ ਨਸਾਈ[3] ॥੩॥ ਸਿੱਖਨਿ ਸੋਂ ਇਮ ਕੋਮਲ ਭਾਖਿ ਮਹਾਂਰਥ[4] ਹੈ ਸਭ ਕੋ ਸੁਖਦਾਈ। 'ਜੱਗ ਮਹਾਂ ਤਪ ਸਾਧਨਿ ਆਦਿਕ ਹੈ ਇਨ ਕੋ ਫਲੁ ਸੋ ਲਿਹੁ ਪਾਈ।ਚੀਤ ਲਗਾਵਹੁ ਮੋਹਿ ਬਿਖੈ, ਮਨ ਸੰਗ ਰਹੌ, ਪੁਨ ਨਾ ਭਰਮਾਈ। ਸ਼੍ਰੀ ਸਤਿਨਾਮ ਸਦਾ ਸਿਮਰੈ ਕਲਿ ਕਾਲ ਮੈਂ,ਅੰਤ ਸਭੈ ਮਿਲਿ ਜਾਈ[5] ॥੪॥ ਸ੍ਰੈਯਾ ਛੰਦ ॥ ਦੁਸ਼ਟ ਦਮਨ ਨਿਜ ਰੂਪ ਰਮਨ ਸਦ[6], ਇਮ ਸਿੱਖਨ ਕੋ ਤਪ ਫਲ ਦੀਨਿ। ਰਹਿਤ ਸਹਿਤ ਹੁਇ ਉਰ ਗੁਰੁ ਸਿਮਰਨ, ਛੱਤ੍ਰੀ ਧਰਮ ਨਿਬਾਹਿ ਪ੍ਰਬੀਨ।'ਜਨਮ ਮਰਨ ਸੰਕਟ ਕੋ ਤਜਾਗਨਿ ਨਿਤ ਮਮ ਨਿਕਟਿ ਕਿ ਮੋ ਮਹਿ ਲੀਨ।ਦੁਹੂੰ ਲੋਕ ਕੋ ਆਨੰਦ ਦੀਨਸਿ ਪ੍ਰਥਮ ਪੰਥ ਤੇ ਪੰਥ ਨਵੀਨ[7] ॥੫॥ ਸੁਨਿ ਕਰਿ ਸਿੱਖਨ ਅਖਿਲ ਹਰਖਾਏ ਹਾਥ ਜੋਰਿ ਕੈ ਸੀਸ ਨਿਵਾਇ। 'ਮਹਾਂਬਾਹੁ ਉਤਸਾਹ ਮਹਾਤਮ ਪ੍ਰਥਮ ਇਕਾਕੀ ਰਿਪੁ ਸਮੁਦਾਇ[8]। ਸਹਿਤ ਸੁਬੋਲ ਬੋਲ ਬਡ ਜੋਧੇ ਦ੍ਰਿਢ ਹੈ ਸੰਘਰ ਮਹਿਤ ਮਚਾਇ। ਤਜੋ ਮਾਰਗਣ ਅਸੁਰ ਮਾਰਿਗਣ ਜਥਾ ਮਾਰ ਗਣ ਹਤਿ ਖਗਰਾਇ[9] ॥ ੬ ॥ ਬੋਲ ਸੁਬੋਲ ਸੰਘਾਰਨਿ ਕਰਿ ਕੈ ਦੁਸ਼ਟ ਦਮਨ ਨਿਜ ਨਾਮ ਧਰਾਇ। ਰਣ ਪ੍ਰਿਯ ਰਣ ਕਰਿ ਅਸੁਰ ਸੰਘਾਰੇ ਬੀਰਜ[10] ਧੀਰਜ ਅਧਿਕ ਉਪਾਇ। ਮਾਨੁਖ ਤਨ ਲੀਲਾ ਮਹਿੰ ਖੇਲਹੁ ਜਥਾ ਆਪ ਕੀ ਹੌਇ ਰਜ਼ਾਇ। ਨਤੁ ਅਬਿ ਕੌਨ ਲਰੈ ਤੁਮ ਸਮ ਹੁਇ ਓਜ ਸੁ ਰਾਵਰਿ ਸਹਿ ਨ ਸਕਾਇੰ'॥੭॥[11]'ਗੁਰ ਬਰ ਸ਼੍ਰੀ ਅਕਾਲ ਕੀ[12] ਆਇਸੁ ਜਿਮ ਹੁਇ ਤਿਮ ਰਹਿਨੋ ਬਨਿ ਆਇ। ਉਤਪਤਿ ਪੰਥ ਖਾਲਸਾ ਕਰਿ ਹੌਂ ਜਿਸ ਮਹਿੰ ਸ਼ਕਤਿ ਤੇਜ ਪਰਿਸ਼ਾਇ। ਰਹਿਤ ਰਾਖਨੀ, ਤਪ ਕੋ ਸਾਧਹਿ[13], ਸਿਮਰਹਿ ਸੱਤਿਨਾਮ ਸਤਿ ਭਾਇ[14]।ਭੋ ਸਿੱਖਹੁ!ਇਹੁ ਕਾਰਜ ਸਾਧੋ ਪੁਰਸ਼ੋਤਮ ਕੀ ਪਾਇ ਰਜ਼ਾਇ ॥੮॥ਹਿੰਦੂ ਧਰਮ ਕੋ ਰਾਖਨਿ

---

[1]ਸ੍ਰੇਸ਼ਟ ਥਾਂ ਬ੍ਰਹਮ ਲੋਕ ਲਵੋ। [2]ਅਕਾਲ ਪੁਰਖ ਨੂੰ। [3]ਗੂੜ੍ਹ ਅਰਥ, ਮਹਾਂ ਸਿੱਧਾਂਤ। [4]ਅੰਤ ਨੂੰ ਤੁਸੀਂ ਸਾਰੇ ਮੇਰੇ ਵਿਚ ਮਿਲ ਜਾਵੋਗੇ। [5]ਸਦਾ ਸੁੰਦਰ ਰੂਪ। [6]ਪਹਿਲੇ ਕੱਲਿਆਂ ਨੇ ਸਮੂਹ ਵੈਰੀ। [7](ਮਾਰ੍ਗਣ=) ਤੀਰ ਛੱਡ ਕੇ ਬਹੁਤੇ ਦੈਂਤ ਮਾਰੇ ਜਿਵੇਂ ਗਰੜ ਸਾਰੇ ਸਰਪਾਂ ਨੂੰ ਮਾਰਦਾ ਹੈ। [ਸੰਸ:, ਮਾਰ੍ਗਣ=ਤੀਰ। ਮਾਰਿ=ਮਾਰੇ। ਮਾਰ=ਸੱਪ,ਢਾ ਮਾਰ]। [8]ਬਲ,ਬੀਰਤਾ। [9]ਦੁਸ਼ਟ ਦਮਨ ਜੀ ਬੋਲੇ। [10]ਪ੍ਰਮਾਣੀਕ ਸੇਸ਼ਟ ਪਰਮੇਸ਼ੁਰ ਅਕਾਲ ਦੀ। [11]ਰਹਿਤ ਰੱਖਣੀ ਤੇ (ਗੁਰੂ ਸੇਵਾ ਰੂਪੀ) ਤਪ ਦਾ ਸਾਧਣਾ। [12]ਸਹਿਜ ਸੁਭਾਇ। (ਅ) ਸੱਚੇ ਪ੍ਰੇਮ ਨਾਲ।

ਕਰਿ ਹੌਂ ਤੁਰਕ ਤੋਜ ਤਰੁ ਕੋ ਤੁਰਵਾਇ[1]। ਦੋਨਹੁ ਪਰ ਹੁਇ ਪੰਥ ਖਾਲਸਾ ਭੋਗ ਮੋਖ ਕੋ ਕਰਤਲ[2] ਪਾਇ। ਜਹਿ ਕਹਿ ਬਿਦਤਹਿ ਗੁਨ ਅਨੇਕ ਜੁਤਿ ਰਣ ਪ੍ਰਿਯ ਰਣ ਕੋ ਚਹਤਿ ਸਦਾਇਕਲੀ ਕਾਲ ਮਹਿ ਗਤਿ ਸੁਖੇਨ ਲਹਿ, ਦਹਿ[3] ਬਿਕਾਰ, ਰਹਿ ਨਾਮ ਸਮਾਇ' ॥੯॥ ਨਿਜ ਸਿੱਖਨਿ ਰਿਖਿ ਬੇਖਨ ਸੋਂ ਇਮੁ ਭਨੀ ਭਵਿੱਖਤ ਸਭਿ ਹੀ ਬਾਤ[4]। ਕਰੇ ਬਿਸਰਜਨ ਨਿਜ ਨਿਜ ਥਾਵਨਿ ਜਾਤਿ ਬਿਚਾਰਤਿ ਮਤਿਅਵਦਾਤ[5]। ਸ਼੍ਰੀ ਪ੍ਰਭੁ ਦੁਸ਼ਟ-ਦਮਨ ਜਲ ਮੱਜਨੋ ਚਢੇ ਸਥੰਡਲ ਪਰ ਚਿਤ ਸ਼ਾਂਤਿ। ਕੁਸ਼ ਬਿਸਤਰ ਪਰ ਹੁਇ ਪਦਮਾਸਨ ਬੈਠਿ ਗਏ ਕਰਿ ਕੈ ਰਿਜ ਗਾਤ[6] ॥ ੧੦ ॥ ਖੈਂਚਿ ਪ੍ਰਾਣ ਕੋ ਜੋਰ ਪਾਇ ਕਰਿ ਦਸਮੋਦ੍ਵਾਰ ਫੋਰਿਬੋ ਕੀਨ। ਜਨਮ ਧਰਨਿ ਕੋ ਧਰਨ ਬਿਧੈ[7] ਪ੍ਰਭੁ ਨਿਜ ਇੱਛਨਾਤੇ ਛੋਰਿ ਸੁਦੀਨ। ਬ੍ਰਿੰਦ ਪੁਸ਼ਪ ਬ੍ਰਿੰਦਾਰਕਲੈਕਰਿ ਬਿੰਦੁ ਜਿਮ ਬਰਖਾਇੰ[8] ਪ੍ਰਬੀਨ। ਅਧਿਕ ਸੁਗੰਧੈਂ ਧੂਪ ਦੀਪ ਬਹੁ ਅਤਿ ਉਤਸਵ ਅਪਨੇ ਮਹਿ ਚੀਨਿ ॥੧੧॥ ਇਤਿ ਸ਼੍ਰੀ ਤੇਗ ਬਹਾਦਰ ਗੁਰੁ ਜੀ ਬ੍ਰਿੰਦ ਤੀਰਥਨਿ ਤੀਰ ਨਿਵਾਸ। ਸਭਿ ਅਸਥਾਨ ਦਾਨ ਦੈ ਮਾਨਦ, ਪਾਵਨ ਤੇ ਪਾਵਨ ਕਰ ਤਾਸ[9]। ਜੱਗਨ ਹੋਮ ਦਛਨਾ ਬਹੁ ਕੰਚਨ ਸਾਧਨ ਦਿਜਨਿ ਰੰਕ ਜੋ ਰਾਸ[10]। ਅਨਿਕ ਪਕਾਰ ਕਰਾਇ ਅਹਾਰਨਿ ਦੇਤਿ ਅਚਾਵਤਿ ਸ੍ਵਾਦਨਿ ਰਾਸ ॥੧੨॥ ਇਮ ਅਨੇਕ ਹੀ ਤੀਰਥ ਕਰਿ ਕੈ ਤੀਰਥ ਰਾਜ ਤਿਬੈਲੇ ਤੀਰ। ਪੁੰਨ ਦਾਨ ਕਰਿ ਦਿਵਸ ਬਿਤਾਏ ਜੋਗ ਸਮਾਧਿ ਬਿਖੈ ਗੰਭੀਰ। ਕਰਹਿ ਜੱਗਜ਼ ਬਹੁ ਕੰਚਨ ਦੇਵਹਿ, ਪਾਟੰਬਰ ਪਸ਼ਮੰਬਰ ਚੀਰ। ਬਹੁਤ ਮੋਲ ਕੇ ਦੁਰਲਭ ਸੁੰਦਰ ਦੇਤਿ ਬਿਭੂਖਨ ਮੁਕਤਾ ਹੀਰ ॥੧੩॥ ਬੇਦ ਪਾਠਿ[11] ਗੋ ਬਿੱਪ ਸੁ ਕਰਮੀ[12] ਸ਼ਾਂਤ, ਦਾਂਤਿ[13], ਸੁਚ, ਮੰਜਮ ਧਾਰਿ। ਸਮ-ਦਰਸੀ ਸੰਤੋਸ਼ੀ ਧੀਮਤਿ[14] ਬਿਨੁ ਮਤਸਰ ਮੁਖ ਮਿ੍ਦੁਲ ਉਚਾਰਿ। ਸਹਨ ਸ਼ੀਲ ਅਨਕੂਲੀ ਤਪ ਕੋ ਬਿੱਦਜਾ ਮਹਿ ਅੱਭਜਾਸ ਉਦਾਰ। ਸਤਿਬਾਦੀ

---

[1]ਬ੍ਰਿੱਛ ਨੂੰ ਤੋੜਕੇ। [2]ਹੱਥ ਦੀ ਤਲੀ ਤੇ। [3]ਸਾੜ ਕੇ। [4]ਆਪਣੇ ਚੇਲਿਆਂ ਨੂੰ ਰਿਖੀਬੇਖ ਵਿਚ ਦੁਸ਼ਟ ਦਮਨ ਜੀ ਨੇ ਸਾਰੀ ਭਵਿੱਖਤ ਦੀ ਗਲ ਕਹੀ। [5]ਉੱਜਲ ਮਤੀ ਵਾਲੇ। [6]ਸਿੱਧਾ ਸਰੀਰ ਕਰਕੇ। [ਸੰਸਃ, ਰਿਜ]। [7]ਧਰਤੀ ਵਿਚ। [8]ਦੇਵਤਿਆਂ ਨੇ ਕਈ ਤਰ੍ਹਾਂ ਦੇ ਫੁੱਲ ਲੈਕੇ ਬੂੰਦਾਂ ਵਤ ਬਰਖਾਏ। [9]ਦਾਨ ਨਾਲ ਮਾਨ ਦਿੰਦੇ ਹਨ ਤੇ ਚਰਨਾਂ ਨਾਲ ਪਵਿੱਤ੍ਰ ਕਰਦੇ ਹਨ ਤਿਨ੍ਹਾਂ (ਤੀਰਥਾਂ) ਨੂੰ। [10]ਸਾਧਾਂ, ਬ੍ਰਾਹਮਣਾਂ ਤੇ ਸਮੂਹ ਕੰਗਾਲਾਂ ਨੂੰ। [11]ਬੇਦ ਪਾਠੀ। [12]ਸ੍ਰੇਸ਼ਟਾਚਾਰੀ। [13]ਇੰਦ੍ਰਯ (ਇੰਦ੍ਰਯ ਦਮਨ=) ਰੋਕਣ ਵਾਲੇ [ਸੰਸਃ, ਦਾਂਤ]। [14]ਬੁਧੀਵਾਨ (ਅ) ਸ੍ਰੇਸ਼ਟ ਮਤੀ ਵਾਲੇ।

ਪਰਮਾਤਮ ਜਿਨ ਕੇ, ਸਦਾ ਧਰਮ ਅਪਨੇ ਅਨੁਸਾਰ॥ ੧੪॥ ਸ੍ਵੈਯਾ॥ ਬਿੰਦ ਦਿਜੋਤਮ ਆਇ ਮਿਲੇ ਅਸ ਸ਼੍ਰੀ ਗੁਰੁ ਕੋ ਜਸ ਕਾਨ ਸੁਨੇ। ਸੋਂਢਿ ਸੁ ਬੰਸ ਕਿ ਛੂਖਨ ਉੱਤਮ ਧੀਰ ਉਦਾਰ ਬਿਸਾਲ ਗੁਨੇ[1]।ਦਾਨ ਕੋ ਦੇਤਿ ਹੈਂ,ਮਾਨ ਕੋ ਦੇਤਿ ਹੈਂ, ਗਯਾਨ ਕੋ ਦੇਤਿ ਹੈਂ ਆਸ ਪੁਨੇ[2]। ਨੰਦ ਕੋ ਦੇਤਿ ਅਨੰਦ ਕੋ ਦੇਤਿ ਹੈਂ, ਰੂਪ ਮੁਕੰਦ ਕੇ ਬਾਕ ਭਨੇ[3] ॥ ੧੫ ॥ ਦੇਸ਼ ਬਿਦੇਸ਼ਨਿ ਤੇ ਦਿਜ ਆਵਤਿ ਪਾਵਤਿ ਹੈਂ ਧਨ ਕੋ ਮਨ ਭਾਯੋਬ੍ਰਿੰਦ ਅਹਾਰ ਸੁ ਕੀਨਸਿ ਮਾਧੁਰ ਪੂਰਕ[4],ਮੋਦਕ[5],ਪੂਪ ਖੁਆਯੋ। ਭੂਰ ਪੰਚਾਮ੍ਰਿਤ ਹੋਤਿ ਰਹੈ ਨਿਤ ਹੋਮ ਕਰੈਂ ਜਵ ਘ੍ਰਿੱਤ ਮੰਗਾਯੋ। ਕਾਮਨਾ ਪੂਰਨ ਹੋਤਿ ਅਨੇਕਨਿ ਸ਼੍ਰੀ ਗੁਰੁ ਨੈ ਜਸੁ ਯੌਂ ਬਿਥਰਾਯੋ ॥ ੧੬ ॥ ਰਾਤਿ ਕੋ ਠਾਨਿ ਕੈ ਤਜਾਗ ਮਹਾਨ ਅਲੱਖ ਕੀ ਸੇਵ ਕਰੈਂ ਉਰ ਮਾਂਹੀ। ਪ੍ਰਾਣ ਨਿਰੋਧਿ ਕੈ ਊਰਧ ਕੋ ਕਰਿ ਮੂਰਧ ਮੈਂ ਥਿਰਤਾ,ਨ ਚਲਾਹੀਂ[6]।ਚੰਚਲ ਜੋ ਮਨ ਕੋ ਬਸਿ ਮੈਂ ਕਰਿ ਪ੍ਰੇਮ ਅਗਾਧ ਤੇ ਨਾ ਨਿਕਸਾਹੀਂ। ਕੋਤਿਕ ਕਾਲ ਬਿਤੀਤਹਿ ਬੈਠਤਿ ਸ਼੍ਰੀ ਪਰਮੇਸ਼ੁਰ ਮੈਂ ਥਿਰ ਪਾਹੀਂ ॥ ੧੭ ॥ ਦੋਹਰਾ ॥ ਇਸ ਬਿਧਿ ਕਰੀ ਅਰਾਧਨਾਂ ਅਲਖ ਰੂਪ ਗੁਰਦੇਵ। ਪਰਮ ਪ੍ਰਸੀਦੇ ਜਾਨਿ ਕੈ ਨਿਸਬਾਸੁਰ ਕੀ ਸੇਵ॥੧੮॥ਦੁਸ਼ਟ ਦਮਨ ਪਠਿਬੋ ਕਰੇ ਅਪਨੀ ਅੰਸ ਸੁ ਜਾਨ।–ਮੋਹਿ ਪੁੱਤ੍ਰ ਕਰਿਬੋ ਚਹਤਿ–ਅਸ ਸੰਕਲਪ ਪਛਾਨਿ ॥ ੧੯ ॥ ਸ੍ਵੈਯਾ ਛੰਦ ॥ ਤੀਰਥ ਰਾਜ ਤ੍ਰਿਬੇਨੀ ਊਪਰ ਬੀਤ ਗਏ ਜਬਿਹੂੰ ਖਟ ਮਾਸ। ਪੁੰਨ ਦਾਨ ਦਿਨ ਕਰਤਿ ਬਿਤਾਏ ਤਹੀਂ ਆਨਿ ਕੀਨਸਿ ਪਰਕਾਸ਼। ਸ਼੍ਰੀ ਗੁਜਰੀ ਗ੍ਰਭ ਧਾਰਨੋ ਪਾਵਨ ਬ੍ਰਧੈ ਚੰਦ ਸਮ ਚਾਰੁ ਉਜਾਸ[7]। ਜਹਿੰ ਕਹਿੰ ਇਸਤ੍ਰੀ ਜੋ ਅਵਿਲੋਕਹਿ ਬਿਸ੍ਮਹਿ ਪ੍ਰੇਮ ਪਰਹਿੰ[8] ਦੁਤਿ ਰਾਸ ॥੨੦॥ ਦੇਖਿ ਨੁਖਾ ਕੋ ਮਾਤ ਨਾਨਕੀ ਬਧਯੋ ਅਨੰਦ, ਨ ਰਿਦੇ ਸਮਾਇ। ਦਾਨ ਬਹੁਤ ਰੰਕਨਿ ਕੋ ਦੀਨਸਿ ਲੇਤਿ ਆਸ਼ਿਖਾ ਕੋ ਹਰਖਾਇ ॥–ਮਹਾਂ ਪ੍ਰਤਾਪੀ ਸੁਤ ਕੇ ਸੁਤ ਹੈ ਪਤਿ ਕੋ ਬਾਕ ਅਬਹਿ ਬਿਦਤਾਇ–। ਸਕਲ ਗੁਰੁਨਿ ਕੋ ਮਹਾਂ ਅਰਾਧਤਿ ਕਰਹਿ ਤਿਹਾਵਲ ਕੋ ਬਰਤਾਇ ॥ ੨੧ ॥ ਮਹਿੰਮਾ ਮਹਾਂ ਪੋਤ੍ਰ ਕੀ ਜਾਨਤਿ ਯਾਂਤੇ ਉਤਸਵ ਕੋ ਅਧਿਕਾਇ।

---

[1]ਜਾਣੇ ਜਾਂਦੇ ਹਨ।[2]ਆਸਾਂ ਪੂਰਨ ਕਰਦੇ ਹਨ। [3]ਮੁਕੰਦ ਰੂਪ ਪ੍ਰਮਾਤਮਾਂ(ਦੀ ਪ੍ਰਾਪਤੀ)ਦੇ ਵਾਕਾਂ ਨੂੰ ਉਚਾਰਦੇ ਹਨ। [4]ਪੂਰੀਆਂ। [5]ਲੱਡੂ। [6]ਪ੍ਰਾਣਾਂ ਨੂੰ ਰੋਕ ਕੇ ਦਸਵੇਂ ਦਵਾਰ ਵਿਚ ਇਸਥਿਤ ਕਰਦੇ ਹਨ, ਚਲਾਇਮਾਨ ਨਹੀਂ ਹੁੰਦੇ। [7]ਉਜਾਲਾ। [8]ਪ੍ਰੇਮ ਵਿਚ ਪੈਂਦੀ ਹੈ।

ਮਨ ਹੀ ਮਨਹਿ ਮਨਾਵਤਿ ਪ੍ਰਭੁ ਕੋ 'ਏਕੰਕਾਰ ਸਭਿਨਿ ਕੋ ਰਾਇ। ਕਰੋ ਮਨੋਰਥ ਪੂਰਨ ਮਮ ਅਬਿ ਰਹੌਂ ਪ੍ਰਤੀਖਤਿ ਬਰਖ ਬਿਤਾਇ। ਸਦ ਬਲਿ-ਹਾਰ ਜਾਉਂ ਤਿਸ ਦਿਨ ਪਰ ਸੁਤ ਕੋ ਸੁਤ ਜਬਿ ਮੁਖ ਦਿਖਰਾਇ॥ ੨੨॥ ਮਮ ਸੁਤ ਕੇ ਨਹਿ ਸੰਤਤਿ ਹੋਈ ਸੰਮਤ ਬੀਤੇ ਬਾਂਛਤਿ ਜਾਲ[1]। ਤੀਨ ਲੋਕਪਤਿ ਪ੍ਰਭੁ ਪਰਮੇਸ਼ੁਰ ਮੈਂ ਜਾਨਯੋ ਅਬਿ ਭਯੋ ਕ੍ਰਿਪਾਲ। ਪੁੰਜ ਤੇਜ ਕੋ ਅਧਿਕ ਪ੍ਰਤਾਪੀ ਜਨਮਹਿਗੋ ਅਸ ਸੁੰਦਰ ਬਾਲ। ਧੰਨ ਭਾਗ ਮੈਂ ਬਨੋਂ ਦਿਵਸ ਤਿਸ' ਇਮ ਮਾਤਾ ਕੋ ਮੋਦ ਬਿਸਾਲ॥ ੨੩॥ ਸੰਗਤ ਨਿਤ ਪ੍ਰਤਿ ਆਇ ਘਨੇਰੀ ਨਿਕਟਿ ਨਿਕਟਿ ਚਹੁੰ ਦਿਸ਼ਿ ਤੇ ਇੰਦ। ਸ਼੍ਰੀ ਗੁਰ ਤੇਗ ਬਹਾਦਰ ਦਰਸਹਿਂ ਬਾਂਛਤਿ ਫਲ ਕੋ ਪਾਇ ਬਿਲੰਦ। ਸੁਤ ਚਾਹਤਿ,ਬਿਤ ਕੇਤਿਕ ਚਾਹਤਿ, ਕੋ ਅਰੋਗ, ਚਹਿ ਕਿਤਿਕ ਅਨੰਦਾਕੇਤਿਕ ਭਗਤਿਭਾਉ ਕੋ ਜਾਚਤਿ,ਚਹਿਂ ਸਿਮਰਨ ਸਤਿਨਾਮ ਮੁਕੰਦ॥ ੨੪॥ ਉਪਜਹਿ ਬ੍ਰਹਮ ਗਯਾਨ ਉਰ ਕੇਤਿਕ, ਨਵਨਿਧ ਸਿੱਧਾਂ ਕੇਚਿਤ ਪਾਇਂ। ਕੇਤਿਕ ਸੇਵਤਿ ਨਿਤ ਪਗ ਪੰਕਜ ਬਸਹਿਂ ਨਿਕਟਿ ਦਰਸ਼ਨ ਦਰਸਾਇਂ। ਕਰਹਿ ਦੋਗ ਕੋ, ਆਨਹਿ ਜਲ ਕੋ, ਬਸਤ੍ਰ ਪਖਾਰਹਿਂ ਧਰਿ ਚਿਤ ਚਾਇ। ਕੇਚਿਤ ਪਵਨ ਝੁਲਾਵਹਿਂ ਗੁਰੁ ਕੋ, ਕੋ ਪਨਹੀ ਕੋ ਪੌਂਛ ਬਨਾਇ॥ ੨੫॥ ਧਰਹਿ ਭਾਉ ਕੋ ਚਰਨ ਪਖਾਰਹਿਂ, ਕੋ ਈਂਧਨ ਆਨਹਿ ਹਰਖਾਇ। ਸੂਖਮ ਬਸਤ੍ਰ ਮੋਲ ਬਹੁ ਦੈਕੈ ਕੋ ਪੋਸ਼ਿਸ਼ ਲਯਾਵੈ ਬਨਿਵਾਇ।ਚੀਰ ਜ਼ਨਾਨੇ ਜ਼ਰੀ ਜੁਗਤ ਕੋ ਅਰਪਹਿ ਘਰ ਸਤਿਗੁਰੁ ਕੇ ਜਾਇ। ਆਨਹਿ ਅੰਨ ਕਿਤਿਕ ਬਹੁ ਸ਼ੋਸ਼ਟ ਸਿਤਾ ਘ੍ਰਿੱਤ ਲੰਗਰ ਮਹਿਂ ਪਾਇ॥ ੨੬॥ ਕੌਨ ਕੌਨ ਸੇਵਾ ਕੋ ਗਿਨੀਅਹਿ ਕਰਹਿਂ ਆਨਿ ਹਿਤ ਨਿਜ ਕੱਲਯਾਨ[2]। ਭਰੀ ਭੀਰ ਸਤਿਗੁਰੁ ਕੇ ਚਹੁੰਦਿਸ਼ਿ ਰਹੈਂ ਨਿਤਾਪ੍ਰਤਿ ਹਿਤ ਨਿਜ ਠਾਨਿ। ਪਾਇਂ ਸ਼ਰਥ ਕੁਛ ਧਰਹਿਂ ਕਾਮਨਾ, ਹੋਹਿ ਕੀਰਤਨ ਸੁਨਹਿਂ ਸੁਜਾਨ। ਲੋਕ ਪ੍ਰਲੋਕ ਸੁਧਾ-ਰਨੋ, ਕੇਤਿਕ ਸਹਤ ਸਿੱਧਿ ਕੇ ਬਿਦਤਿ ਜਹਾਨ॥ ੨੭॥ ਨਮੋ ਕਰਨਿ ਅਵਿਕਾਸ਼ ਨ ਪਾਵਹਿ ਸੰਗਤਿ ਨਈ ਹਜ਼ਾਰੋਂ ਆਇ। ਇਕ ਰੁਖਸਦ ਹੋਵਹਿ ਕਰਿ ਖੇਦਨ ਅਨਿਕ ਪੁਕਾਰਨਿ ਜਸੁ ਬਿਦਤਾਇ।ਲਯਾਇ ਤਿਹਾ-ਵਲ ਕਰਿ ਅਰਦਾਸਨਿ ਦਿਨ ਪ੍ਰਤਿ ਬਹੁਤ ਬਾਰਿ ਬਰਤਾਇ। 'ਧੰਨ ਧੰਨ'

---

[1](ਪੋਤ੍ਰਾ)ਚਾਹੁੰਦੀ ਨੂੰ ਬਹੁਤ ਸਾਲ ਬੀਤੇ। [2]ਆਕੇ ਕਰਦੇ ਹਨ ਆਪਣੀ ਕਲਜਾਨ ਵਾਸਤੇ(ਸੇਵਾ)।

ਚਹੁੰਦਿਸ਼ਿਨਿ ਸੁਨਾਵਹਿੰ, ਇਮ ਮੰਗਲ ਸੁਖ ਕੋ ਸਮੁਦਾਇ॥ ੨੮॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਸ਼੍ਰੀ ਗੁਰੂ ਪ੍ਰਯਾਗ ਸਥਿਤ' ਪ੍ਰਸੰਗ ਬਰਨਨੰ ਨਾਮ ਤੀਨ ਪੰਚਾਸਤਿ ਅੰਸੂ ॥੫੩॥ ੫੪. [ਪ੍ਰਯਾਗ ਤੋਂ ਕਾਂਸ਼ੀ]।

ਦੋਹਰਾ ॥ ਸ਼੍ਰੀ ਗੁਰੁ ਕਰਿ ਕੈ ਬਾਸ ਤਹਿੰ ਕੇਤਿਕ ਦਿਵਸ ਬਿਤਾਇ। ਭਏ ਤਮਾਰ ਆਗੇ ਚਲਨਿ ਮਿਲੈਂ ਮਨੁਜ ਸਮੁਦਾਇ[1] ॥ ੧ ॥ ਚੌਪਈ ॥ ਸ਼ਭਿ ਤੇ ਰੁਖਸਦ ਹੁਇ ਗੁਰ ਚਾਲੇ। ਵਾਹਨ ਅਨਿਕ ਸਜਾਇ ਬਿਸਾਲੇ। ਸੰਗ ਫਕੀਰੁਨਿ ਕੋ ਸਮੁਦਾਇ। ਕਿਤਿਕ ਤੁਰੰਗਨਿ ਪਰ ਭਟ ਜਾਇੰ ॥ ੨ ॥ ਸਿਵਕਾ ਛੋਰੇ ਸਮੰਦਨ ਜਾਤਿ।ਤਜਿ ਪ੍ਰਯਾਗ ਕੋ ਗਮਨੇ ਪ੍ਰਾਤਿ।ਥੋਰੇ ਕੋਸਨਿ ਡੇਰਾ ਕਰੈਂ। ਸਨੈ ਸਨੈ ਆਗੈ ਚਲਿ ਪਰੈ ॥ ੩ ॥ ਇਸ ਪ੍ਰਕਾਰ ਗਮਨਤਿ ਗੁਰੁ ਪੂਰੇ। ਜਿਸ ਕੇ ਗੁਨ ਗਨ ਪਾਵਨ ਰੂਰੇ। ਕਾਂਸ਼ੀ ਪੁਰੀ ਪਹੁੰਚੇ ਜਾਇ। ਡੇਰਾ ਕਰਜੋ ਹੇਰਿ ਸੁਭ ਥਾਇੰ ॥੪॥ਜਬਿ ਹੀ ਸੰਗਤਿ ਕੋ ਸੁਧਿ ਹੋਈ।ਮਿਲੈਂ ਪਰਸਪਰ ਸਿਖ ਸਭਿ ਕੋਈ। ਅਨਿਕ ਉਪਾਇਨ ਕੋ ਕਰਿ ਤਮਾਰੀ। ਜਾਇ ਸੁ ਅਰਪੀ ਗੁਰੂ ਅਗਾਰੀ ॥ ੫ ॥ ਹਾਥ ਜੋਰਿ ਅਰਦਾਸ ਕਰਾਈ। ਧਰੇ ਭਾਵਨਾ ਗੁਰ ਤੇ ਪਾਈ। ਮੁੱਖਿ ਮਸੰਦ ਆਇ ਪਗ ਪਰਜੋ। ਦਰਬ ਜਿਤਿਕ ਸਭਿ ਆਗੇ ਧਰਜੋ ॥ ੬ ॥ ਜੀਵਨ ਲਾਭ ਲਹਜੋ ਗੁਰ ਦਰਸ਼ਨ। ਆਇ ਕਰਹਿੰ ਪਗ ਪੰਕਜ ਪਰਸਨ। ਨਾਨਾ ਭਾਂਤਿਨਿ ਉਤਸਵ ਕਰੈਂ। ਲਸਾਇੰ ਤਿਹਾਵਲ ਆਗੈ ਧਰੈਂ ॥ ੭ ॥ ਕਿਤਿਕ ਦਿਵਸ ਗੁਰੁ ਡੇਰੋ ਰਾਖਾ। ਰਾਖਹਿ ਸੰਗਤਿ ਕਰਿ ਅਭਿਲਾਖਾ। ਸਿੱਖਨਿ ਮਨ ਬਾਂਛਤਿ ਬਰ ਜਾਚੇ। ਦੇਖਿ ਭਾਉ ਦੇ[2] ਸਤਿਗੁਰ ਸਾਚੇ ॥ ੮ ॥ ਪਸਰਜੋ ਸੁਜਸੁ ਅਧਿਕ ਬਿਚ ਕਾਂਸ਼ੀ। ਮਿਲਿ ਮਿਲਿ ਨਰ ਜਿਤ ਕਿਤੈ[3] ਪ੍ਰਕਾਸ਼ੀ। ਬਹੁ ਪੰਡਿਤ ਬਿੱਦਜਾ ਮਹਿੰ ਨਿਪੁਨ। ਆਵਤਿ ਹੈਂ ਗੁਰੁ ਕੇ ਹਿਤ ਦਰਸ਼ਨ ॥ ੯ ॥ ਸੰਨਜਾਸੀ ਬਹੁ ਤਪੀ ਦਿਗੰਬਰ[4]। ਅਨਿਕ ਭੇਖ ਜੋ ਪਹਿਰਤਿ ਅੰਬਰ। ਪੂਛਹਿੰ ਆਨਿ ਬ੍ਰਹਮ ਕੋ ਨਿਰਨੈ। ਨਿਤ ਪ੍ਰਤਿ ਉੱਤਰ ਸਤਿਗੁਰੁ ਬਰਨੈਂ ॥੧੦॥ਜਸ ਜਸ ਜਿਨ ਜਿਨ ਬੂਝਨਿ ਕਰਜੋ। ਤਸ ਤਸ ਉੱਤਰ ਗੁਰੂ ਉਚਰਜੋ। ਹਰਖਹਿੰ ਸੁਨਿ ਉਸਤਤੀ ਬਖਾਨੈਂ। 'ਜਥਾ ਜੋਗ ਜਗ ਗੁਰ ਹਮ ਜਾਨੈਂ'॥੧੧॥ਸਿੱਖ ਹਜ਼ਾਰਹੁੰ ਹੋਵਤਿ ਆਇ। ਸ਼ਰਧਾ ਧਰਿ ਧਰਿ ਬਰ ਕੋ ਪਾਇੰ। ਬਹੁ ਸੰਗਤਿ ਕੋ ਲਗਜੋ ਦਿਵਾਨ। ਹਰਖਤਿ ਹੁਇ ਸਤਿਗੁਰੂ ਬਖਾਨ ॥ ੧੨ ॥ 'ਇਹ ਪੁਰਿ ਸ਼ਿਵ ਕੋ ਮਹਾਂ ਮਹਾਤਮ। ਰਹਹਿੰ ਸੰਤ ਸਿਖ ਨਿਰਮਲ

[1]ਬਹੁਤੇ ਮਨੁੱਖ ਮਿਲਦੇ ਹਨ (ਆ ਕੇ)। [2]ਦਿੰਦੇ ਹਨ। [3]ਜਿੱਥੇ ਕਿੱਥੇ। [4]ਭਾਵ ਨਾਂਗੇ।

ਆਤਮ*।ਗੁਰੁ ਸਿੱਖੀ ਕੋ ਕੋਠਾ ਅਹੈ ॥ ਗੁਰ ਸ਼ਰਧਾ ਉਰ ਧਰਿ ਬਰ ਰਹੈਂ[1] ॥੧੩॥ ਪਾਵਨ ਛੋਤ ਆਦਿਕੋ ਭਯੋਂ[2]। ਨੀਲਕੰਠ[3] ਰੁਚਿ ਸੋਂ ਰਚਿ ਦਯੋ। ਜੋ ਮਾਨਵਥਾਸਹਿ ਸਮੁਦਾਇ।ਗਤਿ ਦੇਵਨਿ ਮਹਿ ਬਨਹਿ ਸਹਾਇ।੧੪।ਸਿਮਰਹੁ ਸੁਖਦਾ ਨਿਤ ਸਤਿਨਾਮ। ਸ਼ੰਕਰ ਪੁਰੀ ਬਸਹੁ ਕਰਿ ਧਾਮ*[4]। ਸੁਨਿ ਕਰਿ [5]ਕਾਂਸ਼ੀ ਮਹਿ ਗੁਰੁ ਆਏ। ਕੋਤਿਕ ਦਸੋਸ ਬਸੇ ਮਨ ਭਾਏ[6] ॥ ੧੫ ॥ ਸੰਗਤਿ ਜੌਨਪੁਰੇ[7] ਕੀ ਆਈ। ਅਪਰ ਜਿ ਗਾਮ ਨਗਰ ਗਿਰਦਾਈ[8]। ਸੁਨਿ ਸਤਿਗੁਰ ਕੋ ਤਹਿਂ ਆਗਵਨੂ। ਪ੍ਰੇਮ ਧਰੇ ਆਏ ਤਜਿ ਭਵਨੂ॥੧੬॥ ਅਨਿਕ ਅਕੋਰਨਿ ਕੋ ਅਰਪੰਤੇ। ਹਾਥ ਜੋਰਿ ਕਰਿ ਨਮੋ ਕਰੰਤੇ। ਪਗ ਪੰਕਜ ਕੀ ਰਜ ਕੋ ਲੈਕੈ।ਸਿਰ ਮੁਖ ਪਰ ਫੇਰਹਿਂ ਹਿਤ ਕੈ ਕੈ॥੧੭॥ ਜਨਮ ਲਾਭ ਸਿੱਖਨਿ ਸਭਿ ਲੀਨਾ। ਧਰਿ ਧਰਿ ਪ੍ਰੇਮ ਦਰਸ ਗੁਰੁ ਕੀਨਾ। ਇਕ ਭਾਈ ਗੁਰੁਬਖਸ਼ ਹੁਲਾਸੀ। ਸੰਗਤਿ ਸੰਗ ਜਵਨ ਪੁਰ ਬਾਸੀ[9] ॥ ੧੮ ॥ ਪੋਮੀ ਮਹਾਂ ਭਜਨ ਕੋ ਕਰਿਤਾ। ਰਿਦੈ ਧਯਾਨ ਸਤਿਗੁਰ ਕੋ ਧਰਿਤਾ। ਸ਼੍ਰੀ ਗੁਰੁ ਤੇਗਬਹਾਦਰ ਤੀਰ। ਕਰਯੋ ਭਜਨ ਤਿਨ ਧੁਨਿ ਗੰਭੀਰ ॥੧੯॥ ਧਰਿ ਧਰਿ ਪ੍ਰੇਮ ਮਹਾਂ ਧੁਨਿ ਸਾਥ। ਕਰਹਿ ਸੁਨਾਵਨਿ ਸਤਿਗੁਰ ਨਾਥ। ਏਕ ਜਾਮ ਲਗਿ ਕਰਤਿ ਰਹਯੋ ਹੈ। ਸੁਨਿ ਗੁਰੁਦੇਵ ਸੁ ਪ੍ਰੇਮਿ ਲਹਯੋ ਹੈ ॥ ੨੦ ॥ ਕ੍ਰਿਪਾਨਿਧਾਨ ਪ੍ਰਸੰਨ ਬਿਸਾਲਾ। ਇਸ ਬਿਧਿ ਬਰ ਦੀਨਸਿ ਤਿਸ ਕਾਲਾ। [10]ਸੁਨਿ ਭਾਈ ਗੁਰੁਬਖਸ਼ ਨਿਹਾਲ। ਨਹੀਂ ਫਸਹਿ ਨਿਸ਼ਠੁਰ ਜਮਜਾਲ[11] ॥ ੨੧ ॥ ਤੁਵ ਘਰ ਪੁੱਤ੍ਰ ਹੋਇ ਹੈ ਜੋਈ। ਕਿਰਤਨ ਕਰਹਿ ਭਜਨ ਕੋ ਸੋਈ। ਤੋਹਿ ਬੰਸ ਤੇ ਕਿਰਤਨ ਕਥਾ। ਸੁਨਹਿਂ ਪ੍ਰੇਮ ਧਰਿ ਸੰਗਤਿ ਜਥਾ[12] ॥੨੨॥ ਪੁਨ ਸਭਿ ਸੰਗਤਿ ਪਗ ਲਪਟਾਈ। ਖੁਸ਼ੀ ਕਰੀ ਸਤਿਗੁਰੁ ਸਭਿ

---

[1]ਰਿਦੇ ਵਿਚ ਸ਼ਰਧਾ ਧਾਰਕੇ ਸ੍ਰੇਸ਼ਟ (ਸਿਖ) ਰਹਿੰਦੇ ਹਨ। [2]ਪਵਿੱਤ੍ਰ ਅਸਥਾਨ (ਕਾਂਸ਼ੀ) ਮੁੱਢ ਦਾ ਹੋਇਆ ਹੈ। [3]ਸ਼ਿਵ ਜੀ ਨੇ। [4]ਗੋਮਤੀ ਕਿਨਾਰੇ ਇਕ ਸ਼ਹਿਰ ਦਾ ਨਾਮ ਹੈ, ਜਿੱਥੇ ਨਾਵੇਂ ਗੁਰਾਂ ਦਾ ਗੁਰਦੁਆਰਾ ਹੈ। [5]ਆਸੇ ਪਾਸੇ ਦੇ। [6]ਜੌਨ ਪੁਰ ਵਸਣ ਵਾਲੀ ਸੰਗਤ ਨਾਲ (ਆਇਆ)। [7]ਜਮ ਦੇ ਕਠਨ ਜਾਲ ਵਿਚ। *ਕਵਿ ਜੀ ਹਿੰਦੂ ਮਤ ਦੇ ਵੱਡੇ ਤੀਰਥ ਦਾ ਉਨ੍ਹਾਂ ਦੇ ਸ਼ਾਸਤ੍ਰਾਂ ਅਨੁਸਾਰ ਮਹਾਤਮ ਕਹਿ ਰਹੇ ਹਨ। ਸਿਖ ਉਥੋਂ ਭਾਈ ਗੁਰਦਾਸ ਦੇ ਵਕਤ ਤੋਂ ਬਹੁਤੇ ਸਨ ਇਸ ਕਰਕੇ ਗੁਰ ਸਿੱਖੀ ਦਾ ਕੋਠਾ ਦੱਸਦੇ ਤੇ ਸੱਤਿਨਾਮ ਸਿਮਰਨ ਦਾ ਉਪਦੇਸ਼ ਦ੍ਰਿੜ੍ਹਾ ਰਹੇ ਹਨ। ਕਾਂਸ਼ੀ ਵਿਚ ਇਸ ਵੇਲੇ ਗੁਰ ਨਾਨਕ ਦੇਵ, ਨਾਂਵੀਂ ਪਾਤਸ਼ਾਹੀ ਤੇ ਦਸਮ ਗੁਰੂ ਜੀ ਦੇ ਗੁਰਧਾਮਾਂ ਤੋਂ ਛੁੱਟ ਉਦਾਸੀ ਤੇ ਨਿਰਮਲੇ ਸੰਤਾਂ ਦੇ ਤੀਹ ਚਾਲੀ ਡੇਰੇ ਹਨ। ਅੰਕ ੧੩ ਦਾ ਵਾਕ ਜਾਪਦਾ ਹੈ ਕਿ ਵਰ ਦੇ ਰਹੇ ਹਨ।

ਤੋਈ।ਤਿਨ ਕੇ ਮਸਤਕ ਪਰ ਕਰ ਧਰਿ ਕਰਿ। ਹਰਖ ਮਹਾਂ ਸਿੱਖਨਿ ਉਰ ਭਰਿ ਭਰਿ।੨੩।ਬਿਦਾ ਭਈ ਗੁਰੁ ਜਸੁ ਕੋ ਗਾਵਤਿ ।ਬਰ ਬਹੁ ਲੈ ਲੈ ਉਰ ਉਮਗਾਵਤਿ । ਇਮ ਬਹੁ ਸੰਗਤਿ ਕਰੀ ਨਿਹਾਲ। ਕਿਤਿਕ ਦਨੋਸ ਬਸਿ ਤਹਾਂ ਕ੍ਰਿਪਾਲ ॥ ੨੪ ॥ ਆਦਿ ਜੌਨਪੁਰਿ ਸੰਗਤਿ ਜੋਤੀ । ਭਈ ਬਿਦਾ ਲੈ ਅਭਿਮਤਿ[1] ਤੋਤੀ । ਪੁਨ ਸ਼੍ਰੀ ਸਤਿਗੁਰੁ ਕੂਚ ਕਰਨੋ ਹੈ। ਚਲਨਿ ਮਨੋਰਥ ਅੱਗ ਧਰਨੋ ਹੈ ॥ ੨੫ ॥ ਸਹਸਰਾਵ[2]*ਕੋ ਚਲੇ ਅਗਾਰੀ।ਤਹਿ ਇਕ ਬਸਹਿ ਪ੍ਰੇਮ ਧਰਿ ਭਾਰੀ । ਗੁਰੁ ਕੋ ਸਿੱਖ ਹੁਤੋ ਅਭਿਰਾਮ । ਚਾਚਾ ਫੱਗੋ ਤਿਸ ਕੋ ਨਾਮ ॥ ੨੬ ॥ ਗੁਰੁਮੁਖ ਸੋ ਸਤਿਗੁਰ ਕੋ ਪਯਾਰੋ। ਪ੍ਰਗਟ ਪ੍ਰੇਮ ਤੇ ਪ੍ਰਾਣ ਤਿਨ ਧਾਰੋ। ਨਵੋਂ ਸਦਨ ਅਪਨੋ ਚਿਨਵਾਇਵ । ਊਚੋ ਦ੍ਵਾਰ ਬਡੋ ਰਖਵਾਇਵ ॥੨੭॥ ਅੰਦਰ ਮੰਦਰ ਸੁੰਦਰ ਕੀਨਿ। ਅਜਰ[3]ਚਾਰ ਚੌਕੋਨ ਨਵੀਨ। ਆਛੇ ਦਰ ਤਿਨ ਕੇ ਰਖਵਾਇ।ਰਚਵਾਵਹਿ ਸਭਿ ਆਪ ਬਤਾਇ[4] ॥ ੨੮ ॥ ਇਕ ਦਿਨ ਸੰਗਤ ਭੀ ਇਕ ਠੌਰ। ਹੋਰਨੋ ਸਭਿਨਿ ਵਹਿਰ ਕੋ ਪੌਰ । ਘਰ ਪ੍ਰਮਾਨ ਤੇ ਬਡੋ ਕਰਾਯੋ। ਰਿਦੈ ਬਿਖੈ ਸੰਸੈ ਉਪਜਾਯੋ॥ ੨੯ ॥ ਬੂਝਨਿ ਕਰਨੋ ਸਭਿਨਿ ਨੇ ਐਸੇ । 'ਪੌਰ ਇਤੋ ਕਰਿਵਾਯਹੁ ਕੈਸੇ ? । ਸਰਬ ਸਦਨ ਕੋ ਤਜਨੋ ਪ੍ਰਮਾਨ[5] । ਰਾਖਨੋ ਦ੍ਵਾਰ ਕੁਤੋ ਮਹਾਨ[6]?' ॥੩੦॥ ਸੁਨਿ ਫੱਗੋ ਨੇ ਉੱਤਰ ਦੀਨਾ । 'ਸਦਨ ਚਿਨਾਵਤਿ ਮੈਂ ਪ੍ਰਣ ਕੀਨਾ। ਸਤਿਗੁਰੁ ਆਵਹਿਗੋ ਮਮ ਡੇਰੇ।ਅੰਤਰ ਜਾਮੀ ਘਟ ਘਟ ਕੇਰੇ ॥੩੧॥ ਤਿਨ ਕੇ ਹਿਤ ਮੈਂ ਕਰਨੋ ਨਿਕੇਤ । ਪ੍ਰਣ ਪੂਰਹਿ ਪਿਖਿ ਪ੍ਰੇਮ ਸਮੇਤ । ਸ਼ਸਤ੍ਰਨਿ ਸਹਤਿ ਅਰੂਢਿ ਤੁਰੰਗ। ਆਵਹਿਗੋ ਜਬਿ ਭਏ ਉਤੰਗ'॥੩੨॥ਵਹਿਰ ਨਹੀਂ ਪ੍ਰਭੁ ਉਤਰਨਿ ਕਰੈਂ । ਚਢੇ ਤੁਰੰਗਮ ਮਮ ਘਰ ਬਰੈਂ । ਉਤਰਿ ਸਿੰਘਾਸਨ ਪਰ ਥਿਰ ਜਾਇਂ। ਵਹਿਰ ਉਤਰਿ ਨਹਿਂ ਪਗ ਸੋਂ ਆਇਂ[7] ॥ ੩੩ ॥ ਯਾਂਤੇ ਰਚਨੋ ਬਡੋ ਮੈਂ ਪੌਰ।ਮੈਂ ਹੋਰੋਂ†ਸਤਿਗੁਰੁ ਸਿਰਮੌਰ। ਕ੍ਰਿਪਾ ਕਰਹਿਂਗੇ ਆਵਹਿ ਘਰ ਮੋਹਿ । ਸਹਿਤ ਪ੍ਰੇਮ ਕੇ ਸ਼ਰਧਾ ਉਰ ਮਹਿ ॥ ੩੪ ॥ ਕਹਤਿ ਸੰਤ ਅਰੁ ਬੇਦ ਪੁਰਾਨ । ਇਸ ਬਿਧਿ ਕੀ ਮਹਿਮਾ ਭਗਵਾਨ । ਪੂਰਨ ਕਰਹਿ ਪ੍ਰਤੱਗਯਾ

[1]ਮਨ ਇੱਛਤ (ਬਰ)। [2]ਨਾਮ ਹੈ ਨਗਰ ਦਾ, ਸਸਰਾਮ। [3]ਵਿਹੜਾ। [4]ਦੱਸ ਦੱਸ ਕੇ। [5]ਅੰਦਾਜ਼ਾ। [6]ਕਿਉਂ ਵਡਾ ਰਖਣਾ ਹੈ, ਕੇਡਾ ਵਡਾ ਰਖਣਾ ਹੈ। [7]ਉੱਚੇ ਹੋਏ ਹੋਏ। [ਬਾਹਰ ਉੱਤਰ ਕੇ ਪੈਰੀਂ ਚੱਲਕੇ ਅੰਦਰ ਨਾ ਆਵਣ।

*ਸਸਰਾਮ ਕਾਂਸ਼ੀ ਦੇ ਨੇੜੇ ਪਰ ਬੰਗਾਲ ਸੂਬੇ ਵਿਚ ਇਕ ਸ਼ਹਿਰ ਹੈ ਜਿੱਥੇ ਸ਼ੇਰ ਸ਼ਾਹ ਬਾਦਸ਼ਾਹ ਦੀ ਕਬਰ ਹੈ। ਇਥੇ ਨਾਵੇਂ ਸਤਿਗੁਰਾਂ ਦਾ ਗੁਰਦਵਾਰਾ ਤੇ ਬਾਗ਼ ਹੈ, ਅਰ ਸਿੱਖੀ ਵਸੋਂ ਥੀ ਹੈ।

†ਪਾ:—ਹੋਰੋ=ਹੋਲਾ ਹਾਂ।

ਦਾਸਨਿ[1]। ਸੁਨਿ ਕਰਿ ਸਸੈ ਕੀਨਿ ਬਿਨਾਸ਼ਨ[1] ॥ ੩੫ ॥ [2]ਬਿੰਦ੍ਰਾ ਬੁਧਿ ਅਰੁ ਦਰਬ ਸਮਾਜ। ਐਸ਼ੂਰਜ ਬਡੋ ਸੁ ਦੇਸ਼ਨਿ ਰਾਜ। ਅਪਰ ਅਨੇਕ ਭਾਂਤਿ ਬਡਿਆਈ।ਤਪਨਿ ਘੋਰ ਤਪਤੇ[3] ਸਮੁਦਾਈ ॥ ੩੬॥ ਨਹਿੰ ਦੇਖਤਿ ਇਨ ਕੋ ਪ੍ਰਭੁ ਭੂਲ। ਰਹੈਂ ਪ੍ਰੇਮ ਕੇ ਨਿਤ ਅਨਕੂਲ। ਦਾਸਨਿ ਪਾਸ ਦੌਰ ਕਰਿ ਆਵਹਿੰ। ਜਿਮ ਜਨ[4] ਮਨ ਹੈ ਤਥਾ ਕਰਾਵਹਿੰ ॥ ੩੭ ॥ ਨਾਮਦੇਵ ਕੇ ਸੰਗ ਫਿਰੇ ਹੈਂ। ਛਾਵਨ ਛਪਰੀ[5] ਕਾਜ ਕਰੇ ਹੈਂ। ਪੰਡਤ ਪੰਡੇ ਕੀਨਿ ਪਿਛਾਰੀ। ਫੇਰਿ ਦੇਹੁਰਾ ਥਿਰੇ ਅਗਾਰੀ ॥੩੮॥ ਧਨੇ ਕੇ ਬਛੁਰੇ ਗਨ ਚਾਰੇ। ਕੀਨਸਿ ਰੋਟੀ ਛਾਛ[6] ਅਹਾਰੇ। ਬਦਰੀ ਫਲ ਸਵਰੀ[7] ਤੇ ਖਾਏ। ਬਿਦਰ ਦਾਸ ਲਖਿ ਤਿਸ ਗ੍ਰਿਹ ਆਏ ॥ ੩੯ ॥ ਸ਼੍ਰੀ ਨਾਨਕ ਆਦਿ ਜੁ ਗੁਰੁ ਭਏ। ਇਸੀ ਪ੍ਰਕਾਰ ਦਾਸ ਗ੍ਰਿਹ ਗਏ। ਬਰਨ ਜਾਤਿ ਕੋ ਨਹੀਂ ਬਿਚਾਰਤਿ।ਪ੍ਰੇਮ ਹੇਰਿ ਤਿਸ ਢਿਗ ਪਗ ਧਾਰਤਿ ॥੪੦॥ ਇਮ ਗੁਨੁ ਸੁਨਿ ਮੈਂ ਸ਼ਰਧਾ ਧਾਰੀ। ਕੀਨਸਿ ਨਿਸ਼ਚੈ ਰਿਦੈ ਮਝਾਰੀ।–ਦਾਸ ਜਾਨਿ ਕਰਿ ਆਇੰ ਜ਼ਰੂਰ। ਕਰਹਿੰ ਪਤੱਗ੍ਰਾ ਮੋਰੀ ਪੂਰ–[8] ॥ ੪੧ ॥ ਇਮ ਫੱਗੋ ਤੇ ਸੁਨਿ ਕਰਿ ਸਾਰੇ। ਅਧਿਕ ਪ੍ਰੇਮ ਕਰਿ ਸ਼ਰਧਾ ਧਾਰੇ। ਗੁਰੁ ਚਰਨਨਿ ਮੈਂ ਪ੍ਰੀਤਿ ਉਪਾਈ। ਸੱਤਿਨਾਮ ਸਿਮਰਤਿ ਸੁਖਦਾਈ ॥ ੪੨ ॥ ਧੰਨ ਗੁਰੂ ਜਿਸ ਕੇ ਗੁਨ ਏਹੁ। ਕੋਸ ਹਜ਼ਾਰਨਿ ਜਨ ਲਖਿ ਲੇਹਿੰ[9]। ਹੇਰਿ ਪ੍ਰੇਮ ਨ੍ਰਿਪ ਮਨ ਕੋ[10] ਭਾਰੀ। ਗਏ ਸੰਗਲਾਦੀਪ ਮਝਾਰੀ ॥ ੪੩ ॥ ਦਰਸ਼ਨ ਦੀਨਿ ਕ੍ਰਿਤਾਰਥ ਕਰਸੋ। ਗੁਰ ਸਥਾਪਿ ਮੰਜੀ ਬੈਠਰਸੋ। ਅਬਿ ਲੌ ਸ਼੍ਰੀ ਨਾਨਕ ਕੋ ਧਨਾਵਤਿ। ਅਨਿਕ ਪ੍ਰਕਾਰਨਿ ਕੇ ਗੁਨ ਗਾਵਤਿ ॥ ੪੪ ॥ ਸ਼੍ਰੀ ਹਰਿਗੋਬਿੰਦ ਬਾਹੁ ਬਿਸਾਲਾ। ਗਮਨੇ ਪੁਰਿਕਸ਼ਮੀਰ ਕ੍ਰਿਪਾਲਾ।ਬਿਧਾ ਸਿੱਖਨੀ ਨਿਜ ਕਰਕਾਤਿ[11]।ਪੋਸ਼ਿਸ਼ ਪਹਿਰਾਈ ਗੁਰੁ ਗਾਤ ॥ ੪੫ ॥ ਤਿਸ ਕੋ ਪ੍ਰੇਮ ਜਾਨਿ ਕਰਿ ਧਾਏ। ਉਲੰਘੇ ਬਿਖਮ ਸੈਲ ਸਮੁਦਾਏ। ਕੌਨ ਕੌਨ ਗਿਨੀਅਹਿੰ ਗੁਨ ਰੂਰੇ। ਜਥਾ ਕਰੈਂ ਜਗ ਸਤਿਗੁਰੁ ਪੂਰੇ ॥ ੪੬ ॥ ਫੱਗੋ ਕੀ ਪਰਤੱਗ੍ਰਾ ਸੁਨੀ। ਸਤਿਗੁਰੁ ਕੀ ਮਹਿੰਮਾ ਬਡ ਗੁਨੀ। ਭਏ ਸਿੱਖ ਪ੍ਰੇਮੀ ਸਮੁਦਾਇ। ਗੁਰੁ ਹਿਤ ਰਖੀ ਵਸਤੁ ਗਨ ਲ੍ਯਾਇ ॥ ੪੭ ॥ ਸਕਲ ਪ੍ਰਤੀਖਤਿ ਗੁਰ ਆਗਵਨੂ। ਸੁੰਦਰ

[1](ਸ਼ਿਕਤ ਨੇ ਆਪਣਾ) ਸੰਸਾ ਦੂਰ ਕੀਤਾ। [2]ਫਿਰ ਚਾਚਾ ਫੱਗੋ ਜੀ ਕਹਿੰਦੇ ਹਨ। [3]ਘੋਰ ਤਪਾਂ ਨੂੰ ਤਪਦੇ ਹਨ। [4]ਚਾਸਾਂ ਦੇ। [5]ਛੱਪਰ ਛੱਤਣ ਦਾ। [6]ਲੱਸੀ। [7]ਭੀਲਣੀ। [8]ਹਜ਼ਾਰਾਂ ਕੋਹਾਂ ਤੇ ਦਾਸ ਨੂੰ ਜਾਣਕੇ। [9]ਸ਼ਿਵਨਾਭ ਰਾਜੇ ਦੇ ਮਨ ਦਾ। [10]ਆਪਣੇ ਹੱਥੀਂ ਕੱਤਕੇ।

ਭੋਟ ਧਰਹਿਂ ਨਿਜ ਭਵਨ।ਜਿਮ ਬਾਵਨ ਚੰਦਨ ਉਪਜੈ ਹੈ। ਸਭਿ ਕਾਨਨ[1] ਚੰਦਨ ਬਨਿ ਜੈਹੈ ॥ ੪੯ ॥ ਫੱਗੋ ਤੇ ਪ੍ਰਣ ਸੁਨਿ ਤਿਮ ਸਾਰੇ। ਗੁਰੂ ਉਡੀਕਤਿ ਸੰਝ ਸਕਾਰੇ। ਤਿਨ ਸਿੱਖਨਿ ਕੇ ਮਨ ਕੀ ਜਾਨਿ। ਕਾਂਸ਼ੀ ਤੇ ਗੁਰ ਕੀਨਿ ਪਯਾਨ ॥ ੪੯ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਕਾਂਸ਼ੀ ਆਗਮਨ ਸਤਿਗੁਰ ਕੋ' ਪ੍ਰਸੰਗ ਬਰਨਨੰ ਨਾਮ ਚਤਰ ਪੰਚਾਸਤੀ ਅੰਸੂ ॥ ੫੪ ॥

੫੫. [ਸਸਰਾਮ ਚਾਚੇ ਫੱਗੋ ਦੇ]।

ਵੋਹਗ ॥ ਰਤਨਾਕਰ ਗੁਰੂ ਗਯਾਨ ਕੋ[2] ਦੇਸ਼ਨਿ ਪਯਾਨਾ ਕੀਨਿ। ਊਖਰ[3] ਪੋਖਰ[4] ਸਭਿ ਭਰੇ[5] ਸਿੱਖੀ ਪੰਥ ਨਵੀਨ[6]॥ ੧॥ ਚੌਪਈ ॥ ਪੂਰਨ ਪ੍ਰਣ ਹਿਤ ਸਿੱਖਨਿ ਕੇਰਾ। ਕਰਨੋ ਕੂਚ ਕਾਂਸ਼ੀ ਤੇ ਡੇਰਾ। ਖੈਂਚੇ ਪ੍ਰੇਮ ਡੋਰ ਤੇ ਦਾਸਨਿ। ਚਲੇ ਜਾਤਿ ਪ੍ਰਭੁ ਹਾਥ ਸਰਾਸਨ[7]॥੨॥ਭਾਥਾ ਖੜਗ ਬੰਧਿ ਕਟ ਸੰਗੇ। ਗਮਨਤਿ ਹੁਇ ਅਸਵਾਰ ਤੁਰੰਗੇ। ਮਾਤ ਨਾਨਕੀ ਨੁਖਾ ਸਮੇਤ। ਡੋਰੇ ਸਯੰਦਨ ਪਰ ਛਬਿ ਦੇਤਿ ॥੩॥ ਕਬਿ ਸ਼ਿਵਕਾ ਪਰ ਚਢਹਿ ਗੁਸਾਈਂ। ਸਨੈ ਸਨੈ ਮਾਰਗ ਉਲੰਘਾਈ। ਪਹੁੰਚਤਿ ਭੇ ਮਿਰਜ਼ਾ ਪੁਰਿ ਨਗਰੀ। ਸੁਨਿ ਕਰਿ ਗੁਰੂ ਸੁਧਿ ਸੰਗਤਿ ਸਗਰੀ ॥ ੪ ॥ ਉਪਹਾਰਨਿ ਲੈ ਅਨਿਕ ਪ੍ਰਕਾਰੀ। ਆਦਰ ਹਿਤ ਆਏ ਅਗਵਾਰੀ। ਮਿਲੇ ਧਾਇ ਕਰਿ ਬਹੁਤ ਉਮਾਹਤਿ। ਜਥਾ ਤ੍ਰਿਖਾਤੁਰ ਜਲ ਕੋ ਚਾਹਤਿ ॥ ੫ ॥ ਕਰ ਜੋਰਹਿਂ ਨਿਜ ਸੀਸ ਝੁਕਾਵਹਿਂ। ਗੁਰੂ ਕੇ ਪਦ ਅਰਬਿੰਦ ਲਗਾਵਹਿਂ। ਲੈ ਕਰਿ ਸੰਗ ਸਿਵਰ ਕਰਿਵਾਯਵ।ਕਰਤਿ ਭਏ ਜਿਮ ਗੁਰੂ ਫੁਰਮਾਯਵ ॥੬॥ ਅਨਿਕ ਪ੍ਰਕਾਰਨਿ ਕੀ ਕਰਿ ਸੇਵਾ। ਕਰੇ ਪ੍ਰਸੰਨ ਮਹਾਂ ਗੁਰੂ ਦੇਵਾ। ਖਾਨ ਪਾਨ ਕੀ ਟਹਿਲ ਬਿਸਾਲਾ। ਪੁਰਿ ਕੀ ਸੰਗਤਿ ਕਰਿ ਤਿਸ ਕਾਲਾ ॥ ੭ ॥ ਹੁਤੀ ਇਕੱਤ੍ਰ ਜੁ ਗੁਰੂ ਕੀ ਕਾਰ। ਧਰਨੋ ਆਨਿ ਕਰਿ ਦਰਬ ਉਦਾਰ। ਬਸਤ੍ਰ ਬਿਭੂਖਨ ਸੁੰਦਰ ਦੀਨਿ। ਅਰਪਨ ਸਕਲ ਅਕੋਰਨ ਕੀਨਿ ॥ ੮ ॥ ਇਕ ਦੁਇ ਕਰਿ ਮੁਕਾਮ[8] ਗੁਰ ਚਲੈਂ। ਮਗ ਮੈਂ ਬਹੁ ਸਿਖ ਸੰਗਤਿ ਮਿਲੈਂ। ਅਰਪਿ ਉਪਾਇਨ ਬੰਦਨ ਠਾਨੈਂ। ਜਾਚਹਿਂ ਬਰ ਕੋ ਬਿਨੈ ਬਖਾਨੈਂ ॥ ੯ ॥ ਕਰਤਿ ਜਾਤਿ ਸਤਿਗੁਰੂ ਨਿਹਾਲ। ਅਨਿਕ ਨਰਨਿ ਕੇ ਬੰਧਨ ਟਾਲਿ।ਜੈ ਜੈਕਾਰ ਹੋਇ ਤਹਿਂ ਰਹਨੋ। ਪੁਰਿ ਗ੍ਰਾਮਨਿ ਸਭਿ ਨੇ ਜਸੁ ਕਹਨੋ ॥੧੦॥ ਜਥਾ ਮਹਾਂ

[1]ਸ਼ਾਰਾ ਬਨ। [2]ਗਿਆਨ ਦੇ ਸਮੁੰਦਰ ਸ਼੍ਰੀ ਗੁਰੂ ਜੀ। [3]ਕੱਲਰ ਵਾਲੀ ਭੂਮੀ। [4]ਛੱਪੜ। [5](ਨਾਮ ਰੂਪੀ ਜਲ ਨਾਲ)ਭਰਦਿੱਤੇ।[6]ਸਿੱਖੀ ਰੂਪ ਨਵੀਨ ਪੰਥ(ਅਧਿਕਾਰੀ ਅਨ ਅਧਕਾਰੀ)ਭਾਵ ਸਭਨਾਂ ਵਿਚ ਭਰਿਆ। [7]ਹਥ ਵਿਚ ਧਨੁਖ ਧਾਰੇ। [8]ਭਾਵ ਇਕ ਦੋ ਦਿਨ ਟਿਕ ਕੇ।

ਘਨ ਉਮਡਹਿ ਸਾਵਨ। ਥਲ ਉੱਚਾਵਚ[1] ਕਰਹਿ ਬਸਾਵਨਿ । ਤਪਤ ਹਰਹਿ ਸਭਿ ਕੀ ਇਕਸਾਰ। ਤਥਾ ਨਿਹਾਲ ਕਰਤਿ ਇਕਬਾਰ ॥ ੧੧ ॥ ਚਲਤਿ ਚਲਤਿ ਕ੍ਰਮਨਾਸ਼ਾ[2]* ਸਲਿਤਾ।ਤਹਾਂ ਆਇ ਹੋਰਨੋ ਜਲ ਚਲਤਾ। ਉਤਰਿ ਤਹਾਂ ਕੀਨਸਿ ਇਸ਼ਨਾਨਾ। ਜੋ ਅਪਵਿੱਤ੍ਰ ਅਹੈ ਅਸਥਾਨਾ ॥ ੧੨॥ ਸਤਿਗੁਰ ਪਰਸੇ ਹੋਹਿ ਪੁਨੀਤ। ਮਹਾਂ ਦੋਸ਼ ਤਿਸ[3] ਜਾਇ ਬਿਤੀਤ। ਪੁਨ ਸੰਤਨਿ ਸੋਂ ਬਾਕ ਬਖਾਨਾ। 'ਹੁਤੋ ਤ੍ਰਿਸ਼ੰਕੂ[4] ਭੂਪ ਮਹਾਨਾ॥੧੩॥ਮੁਨਿ ਗਨ ਤੀਰਥ ਗਨ[5] ਜਲ ਲੀਨੋ । ਤਿਸ ਨ੍ਰਿਪ ਕੋ ਮਜਨਾਵਨਿ ਕੀਨੋ[6]। ਤਿਸ ਤੇ ਨਦੀ ਕਹੈਂ ਕ੍ਰਮਨਾਸ਼ਾ। ਅਬਿ ਤੇ ਭਈ ਕੁਕਰਮ ਬਿਨਾਸਾ[7]† ॥ ੧੪ ॥ ਗਮਨੇ ਸਤਿਗੁਰ ਗਏ ਅਗਾਰੀ। ਸਹਸਰਾਵ[8] ਕੇ ਪਹੁੰਚਿ ਮਝਾਰੀ। ਸਭਿ ਕੋ ਤਜਾਗ ਇਕਾਕੀ ਭਏ। ਨਿਜ ਤੁਰੰਗ ਕੋ ਬੇਗ ਚਲਏ॥ ੧੫ ॥ ਕਹਯੋ 'ਪਿਛਾਰੀ ਸਗਰੇ ਆਵਹੁ। ਮੰਦ ਮੰਦ ਮਾਰਗ ਗਮਨਾਵਹੁ। ਹਮ ਨੈ ਕਰਨੋ ਕਾਜ ਅਗਾਰੇ'। ਇਮ ਕਹਿ ਸਤਿਗੁਰ ਬੇਗ ਸਿਧਾਰੇ ॥ ੧੬॥ ਚਾਚਾ ਫੱਗੋ ਕੇ ਘਰ ਗਏ । ਕਰੀ ਪ੍ਰਤੱਗਯਾ ਪੂਰਤਿ ਭਏ। ਪੌਰ ਸਦਨ ਕੋ ਬਡੋ ਚਿਨਾਯੋ । ਪ੍ਰੇਮ ਡੋਰ ਗਹਿ ਐਂਚਿ ਮੰਗਾਯੋ ॥ ੧੭ ॥–ਵਾਹਨ ਚਢੇ ਅਜਰ ਮਹਿਂ ਆਵੈਂ–। ਇਮ ਪੂਣ ਠਾਨਨੋਂ ਪ੍ਰੀਤਿ ਬਧਾਵੈ । ਸ਼੍ਰੀ ਗੁਰੁ ਤੇਗਬਹਾਦਰ ਚੰਦ। ਆਏ ਚਢੇ ਤੁਰੰਗ ਬਿਲੰਦ ॥ ੧੮ ॥ ਗਰ ਸ਼ਮਸ਼ੇਰ ਸੁਹਾਇ ਨਿਖੰਗ । ਹਾਥ ਸਰਾਸਨ ਦੀਰਘ ਅੰਗ । ਬਾਜ ਅਰੂਢੇ ਅੰਤਰ ਬਰੇ। ਅਜਰ ਰੁਚਿਰ ਮਹਿ ਸ਼ੋਭਤਿ ਖਰੇ॥੧੯॥ ਇਤ ਉਤ ਨਰ ਹੇਰਹਿ ਸਮੁਦਾਇ। 'ਇਹ ਕੋ ਨਭ[9] ਤੇ ਉਤਰਨੋ ਆਇ ? ਮਹਾਰਾਜ[10] ਸਮ ਬਡ ਉਤਸਾਹੀ।ਕਿਤ ਤੇ ਸ਼ੰਕਮਾਨ[11] ਚਿਤ ਨਾਂਹੀ॥੨੦॥

[1]ਉੱਚੇ ਨੀਵੇਂ । [2]ਕਾਂਸ਼ੀ ਤੇ ਬਿਹਾਰ ਦੇ ਵਿਚਕਾਰ ਦੀ ਇਕ ਨਦੀ ਦਾ ਨਾਮ । [3]ਤਿਸ (ਤ੍ਰਿਸ਼ੰਕੂ ਦਾ)। [4]ਨਾਮ ਰਾਜਾ ਦਾ । [5]ਬਹੁਤੇ ਤੀਰਥਾਂ ਦਾ । [6]ਨੁਹਾਇਆ । [7]ਭਾਵ ਕੁਕਰਮ ਬਿਨਾਸ਼ਾ ਨਾਮ ਬਣ ਗਿਆ ਹੁਣ ਤੋਂ । [8]ਸਸਰਾਮ ਨਾਮ । ਅਸਲ ਨਾਮ ਹੈ 'ਸ਼ੇਰ ਸ਼ਾਹ ਆਗਮ' । [9]ਅਕਾਸ਼ । [10]ਪਾਤਸ਼ਾਹਾਂ ਵਤ । [11]ਸ਼ੰਕਾ ਵਾਲਾ । *ਪਾ:–ਕ੍ਰਮਨਾਸ਼ਿਨ । †ਇਥੇ ਕਵੀ ਜੀ ਧੁਨੀ ਕੱਢਦੇ ਹਨ ਕਿ ਜਿਸ ਨਦੀ ਨੂੰ ਲੋਕੀ ਕਰਮ ਨਾਸ਼ਾ ਕਹਿਕੇ ਉਸ ਵਿਚ ਇਸ਼ਨਾਨ ਤੋਂ ਸ਼ੁਭ ਕਰਮਾਂ ਦਾ ਨਾਸ਼ ਸਮਝਦੇ ਸਨ ਉਸ ਵਿਚ ਇਸ਼ਨਾਨ ਕਰਕੇ ਸਤਿਗੁਰੂ ਜੀ ਨੇ ਐਸਾ ਪਵਿੱਤ੍ਰ ਕੀਤਾ ਕਿ ਹੁਣ ਕੁਕਰਮਾਂ ਦੇ ਨਾਸ਼ ਕਰਨ ਵਾਲੀ ਹੋ ਗਈ, ਤਿਵੇਂ ਉਹ ਰੂਹਾਂ ਜਿਨ੍ਹਾਂ ਨੂੰ ਲੋਕ ਅਪਵਿੱਤ੍ਰ ਕਹਿੰਦੇ ਹਨ ਉਹ ਸਤਿਗੁਰੂ ਜੀ ਨਾਲ ਛੋਹਕੇ ਪਵਿੱਤ੍ਰ ਹੋ ਗਈਆਂ। 'ਪਸੂ ਪਰੇਤਹੁ ਦੇਵ ਕਰ ਪੂਰੇ ਸਤਿਗੁਰ ਕੀ ਵਡਿਆਈ ॥'

ਬਦਨ ਪ੍ਰਫੁੱਲਿਤ ਕਮਲ ਸਮਾਨ।ਨੈਤ੍ਰ ਬਿਸਾਲ ਕ੍ਰਿਪਾਲ ਸੁਜਾਨ।ਦੀਰਘ ਭੁਜਾ ਸ਼ਸਤ੍ਰ ਸਭਿ ਧਾਰੀ। ਗਰ ਜਾਮਾ ਜਿਨ ਕੋ ਦੁਤਿ ਭਾਰੀ ॥ ੨੧ ॥ ਆਇ ਅਚਾਨਕ ਪ੍ਰਵਿਸ਼ੇ ਧਾਮੂ। ਨ੍ਰਿਭੈ ਸਭਿਨਿ ਤੇ ਤਨ ਅਭਿਰਾਮੂ[1]।ਭਏ ਅਚੰਭੈ ਦੇਖਤਿ ਰੂਪ। ਜਨੁ ਉਤਰਯੋ ਇਹ ਦੇਵ ਸਰੂਪ ॥ ੨੨ ॥ ਮਸਤਕ ਮਹਾਂ ਦਿਪਤ ਹੈ ਜੋਤਿ। ਅਹਿਲਾਦਕ ਜਨੁ ਚੰਦ ਉਦੋਤਿ। ਤਬਿ ਚਾਚਾ ਢੱਗੋ ਚਲਿ ਆਯੋ। ਠਾਂਢੋ ਅਜਰ ਗੁਰੂ ਦਰਸਾਯੋ ॥ ੨੩ ॥ ਨਿਸ਼ਚੈ ਭਯੋ ਨ –ਹੈਂ ਗੁਰ ਏਹੀ–। ਖਿਚਯੋ ਜਾਤਿ ਮਨ ਤਊ ਸਨੇਹੀ। ਬਿਕਸਤਿ ਜਾਤਿ ਬਦਨ ਜਲਜਾਤਾ[1]। ਦੇਖਤਿ ਰਿਦਾ ਉਮਗਿ ਹੁਲਸਾਤਾ[2] ॥ ੨੪ ॥ ਸਹਜ ਸੁਭਾਇਕ ਪ੍ਰੇਮ ਬਧੈਤਾ।ਖਰੇ ਸਮੁਖ ਚਿਤ ਮਹਿ ਚਿਤਵੈਤਾ।ਬੂਝਿ ਨ ਸਕਹਿ ਤੇਜ ਦਰਸੈਤਾ । ਪਿਖਿ ਬਿਸਮਤਿ ਬੋਲੇ ਭਗਵੈਤਾ ॥ ੨੫ ॥ "ਹੇ ਢੱਗੋ ! ਤੈਂ ਪ੍ਰਣ ਅਤਿ ਧਾਰਯੋ। ਘਰ ਕੋ ਪੌਰ ਬਿਸਾਲ ਉਸਾਰਯੋ। ਹਮ ਅਤਿ ਦੂਰ, ਨ ਰਿਦੇ ਬਿਚਾਰਯੋ ।ਕਿਮ ਆਵਹਿੰਗੇ,ਨਹਿ ਨਿਰਧਾਰਯੋ॥੨੬॥ਪੰਚ ਸੈਂਕਰੇ ਕੋਸਨਿ ਕੇਰਾ। ਕਿਤੇ ਦਿਵਸ ਮਹਿ ਪਹੁੰਚੈ ਡੇਰਾ। ਬਿਨਾ ਬਿਚਾਰੇ ਪ੍ਰੇਮ ਮਹਾਨਾ। ਸੰਗਤਿ ਮੈਂ ਸੁਨਾਇ ਪ੍ਰਣ ਠਾਨਾ ॥੨੭॥ ਤੁਮ ਮਨਸ਼ਾ ਕੋ ਪੂਰਨ ਹੋਤੁ। ਸਦਨ ਪ੍ਰਵੇਸ਼ੇ ਬਾਜ[3] ਸਮੇਤ। ਤੋਰ ਪ੍ਰਤੱਗਯਾ ਪੂਰਨ ਕਰੀ। ਜਿਮ ਇੱਛਾ ਤਿਮ ਕਰਿ ਇਸ ਘਰੀ" ॥ ੨੮ ॥ ਸੁਨਿ ਢੱਗੋ ਕੋ ਨਿਸ਼ਚੈ ਭਯੋ। -ਇਹ ਗੁਰ ਤੈਗਬਹਾਦਰ ਅਯੋ-।ਤਤਛਿਨ ਉਮਗਯੋ ਰਿਦੇ ਬਿਲੰਦ ।ਦੇਖਿ ਚੰਦ ਕੋ ਸਿੰਧੁ ਮਨਿੰਦ ॥ ੨੯ ॥ ਭਰੇ ਬਿਲੋਚਨ ਮਹਾਂਦ ਅਨੰਦ । ਮੁਕਤਾ ਸਮ ਛੂਟਤਿ ਜਲ ਬੂੰਦ । ਮੁਖ ਪਰਪੁਲਤ ਅੱਸ਼ੂ ਕੋ ਸੰਗ[4] । ਤ੍ਰਿਪਤਿ ਨ ਦੇਖਤਿ ਚਢੇ ਤੁਰੰਗ॥੩੦॥ਭਾ ਸਥੰਭ[5]ਕੁਛ ਕਹਯੋ ਨ ਜਾਈ । ਰੁਕਯੋ ਕੰਠ ਮੁਖ ਗਿਰਾ ਨ ਆਈ । ਚਖਨਿ ਸਪਲਕ[6] ਥਿਰਯੋ ਰਹਿ ਆਗੇ। ਬਹੁਰ ਪਾਇ ਸੁਧਿ ਕੋ ਬਡਭਾਗੇ ॥੩੧॥ ਪੂਜਤਿ ਰਹਯੋ ਜਿਸੋ ਦਿਨ ਰਾਤੀ । ਹੁਤੋ ਪ੍ਰਯੰਕ ਰਚਯੋ ਸ਼ੁਭ ਭਾਂਤੀ । ਕਰਿ ਤੂਰਨਤਾ ਆਨਿ ਡਸਾਯਹੁ । ਸੁੰਦਰ ਆਸਤਰਨ ਸੋਂ ਛਾਯਹੁ ॥੩੨॥ ਧਰੇ ਮੁਲਾਇਮ ਬਰ ਉਪਧਾਨੁ।ਰੇਸ਼ਮ ਡੋਰੈਂ ਤਨੀ ਮਹਾਨ । ਜਾਇ ਰਕਾਬ ਗਹੀ ਤਬਿ ਹਾਥ। ਤੁਰੰਗ ਉਤਾਰੇ ਸ਼੍ਰੀ ਗੁਰ

---

[1]ਕਵਲ ਵਾਂਙੂ ਮੁਖ । [2]ਖੁਸ਼ੀ ਨਾਲ ਉਛਲਦਾ ਪਿਆ ਹੈ। [3]ਘੋੜੇ। [4]ਭਰ ਗਿਆ ਹੰਝੂਆਂ ਨਾਲ। [5]ਥੰਮ ਵਾਂਙੂ ਹੋ ਗਿਆ ਭਾਵ ਅਹਿੱਲ ਖੜਾ ਰਹਿ ਗਿਆ। [6]ਭਾਵ ਨੇਤ੍ਰਾਂ ਦੀ ਪਲਕਾਂ ਦੇ ਸਹਤ ਟਿਕਟਿਕੀ ਬੱਝ ਗਈ।

ਨਾਥ॥੩੩॥ ਸਿੰਘਾਸਨ ਪਰ ਤਬਹਿ ਬਿਠਾਏ। ਪਰਸੋ ਡੰਡਵਤ ਗੁਰ ਅਗਵਾਏ। ਬਾਰਿ ਬਾਰਿ ਅਭਿਵੰਦਨ ਭੂਮ[1]। ਪਗ ਪੰਕਜ ਗਹਿ ਆਨਨ ਚੂੰਮ[2] ॥ ੩੪ ॥ ਲੇ ਗੁਰੁ ਕੀ ਪਨਹੀ ਨਿਜ ਹਾਥਤਿਸ ਤੇ ਧੂਲ ਲਗਾਵਤਿ ਮਾਥ। ਜੋਰਿ ਜੋਰਿ ਹੁਇ ਖਰੋ ਅਗਾਰੀ। ਬਾਰਿ ਬਾਰਿ ਹੋਵਤਿ ਬਲਿਹਾਰੀ ॥ ੩੫ ॥ "ਸ੍ਰੀ ਗੁਰੁ ! ਤੀਨ ਲੋਕ ਕੇ ਸ੍ਵਾਮੀ। ਸਦਾ ਸਭਿਨਿ ਕੇ ਅੰਤਰਜਾਮੀ।ਕੌਨ ਰੰਕ ਮੈਂ, ਚਲਿ ਘਰ ਆਏ। ਬਿਰਦ ਦਾਸ ਬਤਸਲ ਤੁਮ ਗਾਏ[3] ॥ ੩੬ ॥ ਦੀਨ ਬੰਧੁ ਹੈ ਨਾਮ ਤੁਮ੍ਹਾਰਾ। ਰਾਖਹੁ ਲਾਜ ਬਿਦਤਿ ਸੰਸਾਰਾ।ਤੁਮ ਬਿਨ ਇਮ ਗੁਨ ਮਹਿੰ ਕਿਸ ਮਾਂਹੂ। ਨਿਰਧਨ ਕੇ ਧਨ ਹੋ ਸਭਿ ਕਾਂਹੂ[4] ॥੩੭॥ ਸਹਸਰਾਵ ਕੋ[5] ਪੁਰਿ ਮਹਿੰ ਸਾਰੇ। ਸੁਨਿ ਸੁਨਿ ਸਿਖ ਹਰਖਤਿ ਉਰ ਭਾਰੇ। ਜੋ ਜੋ ਵਸਤੁ ਧਰੀ ਗੁਰ ਹੇਤੁ। ਸੋ ਸਭਿ ਲੈ ਲੈ ਪ੍ਰੇਮ ਸਮੇਤ॥੩੮॥ਅਨਿਕ ਅਕੋਰਨਿ ਕਰ ਧਰਿ ਆਏ। ਦੇਖਤਿ ਦਰਸ਼ਨ ਸੀਸ ਨਿਵਾਏ।ਕਰ ਜੋਰਹਿੰ ਅਰੁ ਬਿਨੈ ਬਖਾਨਹਿੰ।ਕਰਹਿੰ ਤਿਹਾਵਲ ਕੋ ਬਹੁ ਆਨਹਿੰ॥੩੯॥ਕ੍ਰਿਪਾਸਿੰਧੁ ਸਭਿ ਕੀ ਦਿਸ਼ਿ ਦੇਖਿ। ਕਰਹਿੰ ਖੁਸ਼ੀ ਲਹਿ ਅਨੰਦ ਵਿਸ਼ੇਖ । ਉਤਸਵ ਠਾਨਹਿੰ ਅਨਿਕ ਪ੍ਰਕਾਰੀ। ਧੂਪ ਧੁਖਾਇ ਆਰਤੀ ਉਤਾਰੀ ॥ ੪੦ ॥ ਫੂਲਨਿ ਮਾਲਾ ਰਚਹਿੰ ਬਿਸਾਲੇ। ਬਹੁਤ ਸੁਰੀਧਤਿ ਗੁਰ ਗਰ ਡਾਲੇਂ। ਮੇਵੇ ਮਧੁਰ ਮਧੁਰ ਫਲ ਲਯਾਏ। ਭੋਜਨ ਹੇਤੁ ਅੰਨ ਸਮੁਦਾਏ ॥ ੪੧ ॥ ਮਾਤ ਨਾਨਕੀ ਨੁਖਾ ਸਮੇਤ। ਆਇ ਬਾਸ ਕਿਯ ਤਿਸੀ ਨਿਕੇਤ। ਡੇਰਾ ਅਪਰ ਵਹਿਰ ਸਭਿ ਹੋਯੋ[6]। ਨਰ ਨਾਰਿਨਿ ਮਿਲਿ ਸਤਿਗੁਰ ਜੋਯੋ ॥ ੪੨ ॥ ਹੇਤੁ ਦੇਗ਼ ਕੇ ਸੋਸ਼ਟ ਅੰਨ। ਗਨ ਆਨਹਿੰ ਚਹਿੰ ਗੁਰੂ ਪ੍ਰਸੰਨ।ਦੁਗਧ ਘ੍ਰਿੱਤ ਬਹੁ ਬਿਧਿ ਮਠਿਆਈ। ਸੂਖਮ ਚਾਵਰ ਫਲ ਸਮੁਦਾਈ ॥ ੪੩ ॥ ਅਨਿਕ ਬਿਧਿਨਿ ਕਰਿਵਾਇ ਅਹਾਰੇ।ਸਤਿਗੁਰ ਕੋ ਅਚਵਾਵਨਿ ਧਾਰੇ। ਬ੍ਰਿੰਦ ਸਿੱਖ ਬੈਠਤਿ ਹੈਂ ਪਾਸ। ਗੁਰ ਕੋ ਬਾਕ ਸੁਨਹਿੰ ਸੁਖਰਾਸ॥ ੪੪ ॥ ਕੇਤਿਕ ਦਿਨ ਤਹਿੰ ਕੀਨਸਿ ਡੇਰਾ। ਪੂਰਨ ਪ੍ਰਣ ਬਹੁ ਸਿੱਖਨਿ ਕੇਰਾ। ਜੋ ਜੋ ਗੁਰੁ ਹਿਤ ਜਿਸ ਜਿਸ ਰਾਖਾ।ਸੋ ਸੋ ਅਰਪਤਿ ਪੂਰ ਭਿਲਾਖਾ ॥ ੪੫ ॥ ਸਭਿ ਸਿੱਖਨਨਿ ਪਰ ਖੁਸ਼ੀ ਭਏ ਹੈਂ। ਰਿਦੈ ਮਨੋਰਥ ਪੂਰ ਦਏ ਹੈਂ। ਪੁਨ ਚਹਿੰ ਗਮਨਨੋ

[1]ਧਰਤੀ ਤੇ। [2]ਮੂੰਹ ਨਾਲ ਚੁੰਮੇ। [3]ਤੁਸਾਡਾ ਬਿਰਦ ਦਾਸਾਂ ਨੂੰ ਪਯਾਰਨ ਵਾਲਾ ਕਹੀਦਾ ਹੈ। [4]ਨਿਰਧਨ ਦੇ ਧਨ ਹੋ ਤੇ ਸਭ ਕਿਸੇ ਦੇ (ਅਪਣੇ) ਹੋ। (ਅ) ਕੋਈ ਧਨੀ ਹੋਵੇ ਯਾ ਨਿਰਧਨੀ ਹੋਵੇ ਆਪ ਸਭ ਕਿਸੀ ਦੇ ਹੋ। [5]ਸਸਰਾਮ ਸ਼ਹਿਰ। [6]ਹੋਰ ਸਾਰਾ ਡੇਰਾ ਬਾਹਰ ਹੋਇਆ।

ਗੁਰੂ ਅਗਾਰੀ। ਕਵਿ ਸੰਤੋਖ ਸਿੰਘ ਹੈ ਬਲਿਹਾਰੀ ॥੪੬॥ ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਢੱਗੋ ਕੋਰ' ਪ੍ਰਸੰਗ ਬਰਨਨੰ ਨਾਮ ਪੰਚ ਪੰਚਾਸਤੀ ਅੰਸੂ ॥੫੫॥

੫੬. [ਸ੍ਰੀਸਰਾਵ ਵੈਰਾ, ਬੇਰੀ। ਬਾੜ ਵਿਚ ਨਿਵਾਸ]।

ਦੋਹਰਾ ॥ ਬਿਹਸ ਕਹਯੋ ਸਤਿਗੁਰੁ ਤਬਹਿ ਢੱਗੋ ਨਿਕਟਿ ਬੁਲਾਇ।[1]ਸਿੱਖਨਿ ਗ੍ਰਿਹ ਤੇ ਕਾਰ ਗੁਰੁ ਲੇ ਕੀਨਸਿ ਇਕਥਾਇ[2] ॥ ੧ ॥ ਚੌਪਈ ॥ ਸੋ ਅੱਖ ਅਰਪਨ ਕੀਜਹਿ ਆਨਿ । ਹਮ ਚਾਹਤਿ ਆਗੈ ਪ੍ਰਸਥਾਨ[3] । ਹਾਥ ਜੋਰਿ ਤਿਨ ਸਕਲ ਸੁਨਾਈ। 'ਕਹਯੋ ਜੁ ਮੈਂ ਆਗੇ ਇਕਥਾਈ[2] ॥੨॥ ਸੋ ਗਿਨ ਗਿਨ ਪੈਸੇ ਲਗ[4] ਸਾਰੇ । ਹੁੰਡੀ ਕੋ ਕਰਾਇ ਬਹੁ ਬਾਰੇ । ਰਹਯੋ ਹਜ਼ੂਰ ਪੁਚਾਵਤਿ ਸੋਈ। ਛਾਨੀ[5] ਨਹੀਂ ਆਪ ਤੇ ਕੋਈ ॥੩॥ਅਬਿ ਬਾਕੀ ਜੋਤਿਕ ਧਨ ਕੀਨਾ। ਸੋ ਸਭਿ ਚਹੌਂ ਆਪ ਕੋ ਦੀਨਾ[3]। ਇਮ ਕਹਿ ਦਯੋ ਦਰਬ ਕੋ ਆਨਿ। ਜੋ ਸਿੱਖਨਿ ਤੇ ਲੀਨਿ ਮਹਾਨ॥੪॥ਪਿਖਿ ਸਤਿਗੁਰ ਨੇ ਤਿਹ ਸੋਂ ਕਹਯੋ। 'ਅਪਰ ਲਯਾਉ ਜੋ ਬਾਕੀ ਰਹਯੋ। ਹਮਰੇ ਹਿਤ ਜੋ ਕਿਛ ਕਿਸ ਦੀਨਾ।ਸੋ ਅਬਿ ਦੇਹੁ ਜੁ ਤੁਵ ਕਰ ਲੀਨਾ'॥੫॥ਸੁਨਿ ਢੱਗੋ ਮਨ ਮਹਿ ਬਿਸਮਾਨਯੋ।–ਇਹ ਕਯਾ ਸਤਿਗੁਰ ਬਾਕ ਬਖਾਨਯੋ।ਮੋਂ ਢਿਗ ਤਉ ਅਬਿ ਕੁਛ ਨਹਿੰ ਰਹਯੋ ।ਇਹ ਕਿਮ ਜਾਚਹਿ,ਕਯਾ ਉਰ ਲਹਯੋ?॥੬॥ਕੂਰ ਬਾਕ ਇਹ ਕਹੈਂ ਨ ਕਯੋਂ ਹੂੰ। ਮੁਝ ਢਿਗ ਰਹਯੋ ਨ, ਸਤਿ ਭੀ ਯੌਂ ਹੂੰ[4]–।ਚਿਤ ਚਿਤਵਤਿ ਬਿਤਵਤਿ[6]ਤਿਸ ਕਾਲ। ਇਕ ਸਿਖਨੀ ਗਤਿ[7]ਕੀਨਿ ਸੰਭਾਲ[8]॥੭॥ 'ਸੁਨਹੁ ਪ੍ਰਭੂ!ਜੋ ਮੈਂ ਨਹਿ ਦੀਨਾ । ਆਪ ਸਿਮਰਿ[9] ਚਾਹਹੁ ਜਿਸ ਲੀਨਾ। ਇਕ ਦਿਨ ਇਕ ਸਿਖ ਕੇ ਘਰ ਗਯੋ । ਤਹਾਂ ਨ ਸਿਖ ਕੋ ਦੇਖਤਿ ਭਯੋ ॥ ੮ ॥ ਸਿਖਨੀ ਹੁਤੀ ਤਿਸੀ ਸੰਗ ਭਾਖੀ ।–ਦਿਹੁ ਗੁਰੁ ਕਾਰ ਜੁ ਹੈ ਘਰ ਰਾਖੀ–।ਕਹਨਿ ਲਗੀ–ਸਿਖ ਨਾਹਨ ਘਰੋ । ਨਿਕਟਿ ਨ ਕੁਛ ਦੈਬੋ ਕਯਾ ਕਰੋਂ–॥੯॥ ਸੁਨਿ ਕੈ ਪੁਨ ਮੈਂ ਬੋਲਯੋ ਤਾਂ ਸੋਂ ।–ਜੋ ਕਿਛ ਹੋਂਹਿ ਦੇਹੁ ਨਿਜ ਪਾਸੋਂ । ਜੋ ਦੇਵਹਿ ਸੋ ਮੈਂ ਲੈ ਜਾਊਂ*।ਸਤਿਗੁਰ ਪਾਸ ਦੇਇ ਪਹੁੰਚਾਊਂ*– ॥ ੧੦ ॥ ਨਿਰਧਨ ਸਿਖ ਗਰੀਬ ਕੋ ਧਾਮਕਾਲ ਨਿਬਾਹਤਿ[10] ਕਰਿ ਪਰ-

---

[1]ਤੂੰ ਲੈ ਕੇ ਇਕੱਠੀ ਕੀਤੀ ਹੈ। [2]ਇਕੱਠੀ ਕੀਤੀ ਸੀ। [3]ਪੈਸੇ ਪੈਸੇ ਤਕ। [4]ਗੁੱਝੀ। [5]ਇਹ ਭੀ ਸੱਚ ਹੈ ਕਿ ਮੇਰੇ ਪਾਸ (ਬਾਕੀ ਕੁਛ) ਨਹੀਂ ਰਹਿਆ। [6]ਬੀਤਿਆ। [7]ਇਕ ਸਿੱਖਣੀ ਦਾ ਕੌਤਕ ਯਾ ਕਰਨੀ। [8]ਯਾਦ ਕੀਤੀ। [9]ਯਾਦ ਕਰਾਕੇ। [10]ਝੱਟ ਲੰਘਾਉਂਦੇ।

*ਪਾ:–ਗੁਰ ਹਿਤ ਲੇਨ ਤੋਹਿ ਘਰ ਆਇਵ । ਕਿਮ ਛੂਛੋ ਅਬਿ ਹਟਿ ਕਰ ਜਾਇਵ ।

ਕਾਮ[1]। ਭਈ ਸੁ ਕੋਪ ਸੁਨੋ ਬਚ ਮੇਰੇ। ਐਸੇ ਕਹਨਿ ਲਗੀ ਤਿਸ ਬੇਰੇ ॥ ੧੧॥–ਜੋ ਕਰਿ ਛੁਛਾ ਗਮਨਤਿ ਨਾਂਹਿ। ਕੂਰਾ ਪਰਨੋ ਅਜਰ ਲੇ ਜਾਹਿ। ਅਪਰ ਕਹਾਂ ਦੇਵੋਂ ਤੁਮ ਹਾਥ। ਲਜਾਇ ਕਮਾਇ ਨ ਘਰ ਕੋ ਨਾਥ[2]–॥ ੧੨ ॥ ਮੈਂ ਸੁਨਿ ਬਿਨੈ ਕੀਨਿ:–ਤਬਿ ਏਹੋ।ਰਿਦੇ ਭਾਵਨਾ ਸੋਂ ਤੁਮ ਦੇਹੋ–। ਭਰਿ ਅੰਜੁਲ ਰਿਸ ਤੇ ਉਰ ਪੂਰਾ। ਮਮ ਅੰਚਲ ਸੰਗ ਬੰਧਨੋ ਕੂਰਾ[3]॥੧੩॥ ਸੋ ਮੈਂ ਤਿਸੀ ਰੀਤਿ ਲੇ ਆਯੋ। ਗ੍ਰਿਹ ਮਹਿੰ ਖੋਲਨੋ ਅਵਨਿ ਗਿਰਾਯੋ।ਤਿਸ ਮਹਿੰ ਏਕ ਪਰੀ[4] ਮੈਂ ਹੇਰੀ। ਬਦਰੀ ਫਲ ਕੀ ਗਿਟਕ ਬਡੇਰੀ ॥ ੧੪ ॥ ਸੋ ਮੈਂ ਇਹਾਂ ਬੋਇ ਕਰਿ ਦੀਨਿ।ਤਿਸ ਤੇ ਬਦਰੀ ਕੋ ਤਰੁ ਚੀਨਿ।ਤੁਮ ਅੰਤਰ-ਜਾਮੀ ਸਭਿ ਜਾਨੀ। ਕਾਰ ਆਪ ਕੀ ਇਹੈ ਨਿਸ਼ਾਨੀ ॥ ੧੫ ॥ ਲੀਜੈ ਸੋ, ਸਿਖ ਕਰੋ ਸਹਾਇ। ਅੰਸ ਗੁਰੂ ਇਹੁ ਤਰੁ ਨਿਪਜਾਇ[5]। ਗਨ ਸਿੱਖਨਨਿ ਮਹਿੰ ਸੁਨਤਿ ਪ੍ਰਸੰਨੇ। ਕਹਯੋ ਗੁਰੂ 'ਸਿਖ ! ਤੂੰ ਧਨ ਧੰਨੇ ॥੧੬॥ ਗੁਰਮੁਖ ਪਰਸ੍ਵਾਰਥ ਕੋ ਕਰਿਤਾ। ਰਿਦੈ ਲੋਭ ਹੈਕਾਰ ਨ ਧਰਿਤਾ। ਗੁਰ ਕਾਰਜ ਕੋ ਕਰਤਿ ਅਰੰਭ। ਸਿੱਖੀ ਥੰਭਨ ਕੇ ਤੁਮ ਥੰਭ[6]॥੧੭॥ਭਵਸਾਗਰ ਤੇ ਉਤਰੈਂ ਪਾਰ। ਅਪਰ ਅਨੇਕਨਿ ਕਰਹੁ ਉਧਾਰ। ਤੁਵ ਗਤਿ ਚਹਤਿ ਹੁਤੇ ਬਿਦਤਾਈ[7]। ਗਨ ਸਿੱਖਨਨਿ ਮਹਿੰ ਅਬਹਿ ਸੁਨਾਈ ॥ ੧੮ ॥ ਗੁਨ ਗਨ ਆਪਨੇ, ਪਰ ਕੋ ਦੋਸ਼। ਚਹਤਿ ਛਪਾਏ ਯੁਤਿ ਸੰਤੋਸ਼। ਸੋਈ ਸਿੱਖ ਭਲੇ ਮਮ ਪਯਾਰੇ। ਸਾਸ ਸਾਸ ਮਹਿੰ ਮੋਹਿ ਚਿਤਾਰੈ ॥੧੯॥ ਹੇ ਵੱਰੋ ਤੂੰ ਗੁਰਮੁਖ ਸਿੱਖਨ। ਸੁਨਹਿ ਕਥਾ ਸਿਖ ਤੋਹਿ ਭਵਿੱਖਨ। ਤਿਨ ਕੋ ਸਿੱਖੀ ਪ੍ਰਾਪਤਿ ਹੋਇ। ਕਾਮ ਕ੍ਰੋਧ ਹੈਕਾਰ ਨ ਕੋਇ' ॥ ੨੦ ॥ ਸੁਨਿ ਕਰਿ ਸੰਗਤਿ ਬਾਕ ਬਿਲਾਸ। ਮਹਿੰਮਾ ਜਾਨੀ ਅਨੰਦ ਪ੍ਰਕਾਸ਼। ਹਾਥ ਜੋਰਿ ਪੁਨ ਅਰਜ਼ ਗੁਜ਼ਾਰੀ। 'ਪੁਰਹੁ ਭਾਵਨੀ ਪ੍ਰਭੂ ਹਮਾਰੀ॥੨੧॥ਗਨ ਸਿੱਖਨਿ ਮਿਲਿ ਕਰਿ ਅਨੁਰਾਗ। ਤੁਮ ਹਿਤ ਵਹਿਰ ਲਗਾਇਵ ਬਾਗ਼। ਆਰੂ, ਆਮਰੂਦ, ਤਰੁ ਅੰਬ। ਕਦਲੀ ਯੁਕਤ ਸੀਂਚਿ ਤਰੁ ਅੰਬੁ' ॥ ੨੨ ॥ ਚਹੁੰਦਿਸ਼ਿ ਦੂਰਬਾ[8] ਹਰਿਤ ਖਰੀ ਹੈ। ਹੇਰਤਿ ਮਨ ਕੋ ਹਰਤਿ ਖਰੀ ਹੈ[9]। ਬਰਨ ਬਰਨ ਕੀ ਬਡ ਫੁਲਵਾਰੀ। ਬਾਰੀ ਬਾਰਿ ਪਾਇ ਕਰਿ ਪਾਰੀ[10] ॥੨੩॥ਬੀਚ ਸਥੰਡਲ

[1]ਪਰਾਇਆ ਕੰਮ ਕਰਕੇ। [2]ਪਤੀ। [3]ਕੂੜਾ। [4]ਪਈ ਹੋਈ। [5]ਸਿੱਖੀ ਦੇ ਸੰਭਾਲਨ ਨੂੰ ਥੰਭ ਵਤ ਹੋ, ਭਾਵ ਆਸ਼ਰਾ ਹੋ। [6]ਤੇਰੀ ਕਰਨੀ ਪ੍ਰਗਟ ਕੀਤੀ ਚਾਹੁੰਦੇ ਸੀ। [7]ਬਿੱਛ ਜਲ ਨਾਲ ਸਿੰਚਕੇ। [8]ਖੱਬਲ ਘਾਸ। [9]ਦੇਖਿਆਂ ਮਨ ਨੂੰ ਚੰਗੀ ਹਰਦੀ ਹੈ। [10]ਵਾੜੀ ਜਲ ਪਾਕੇ ਪਾਲੀ ਹੈ।

ਚਾਰ ਚੁਕੋਨਾ। ਸਫਲ ਔਨ ਤਰੁ[1], ਬਰਨੈ ਕੌਨਾ॥ਆਪ ਚਰਨ ਤਿਸ ਥਲ ਚਲਿ ਪਾਵਹੁ। ਸਫਲ ਬਾਗ ਕੋ ਸਫਲ[2] ਬਨਾਵਹੁ' ॥੨੪॥ ਇਮ ਦਾਸਨਿ ਕੀ ਬਿਨਤੀ ਸੁਨਿ ਕੈ। ਸਭਿ ਸੰਗਤਿ ਕੀ ਪ੍ਰੀਤੀ ਗੁਨਿ ਕੈ। ਜ਼ੀਨ ਪਵਾਯੋ ਰੁਚਿਰ ਤੁਰੰਗ। ਭਏ ਤਯਾਰ ਨਿਜ ਸਿੱਖਨਿ ਸੰਗ ॥ ੨੫ ॥ ਹਯ ਅਰੂਢਿ ਤਿਸ ਦਿਸ਼ਿ ਕੋ ਚਲੇ । ਆਗੇ ਕਰਹਿੰ ਕੀਰਤਨ ਭਲੇ। ਸੰਗਤਿ ਬ੍ਰਿੰਦ ਭਜਨ ਕੋ ਕਰਿਤੇ ।ਗਮਨਤਿ ਗੁਰੁ ਕੋ ਦਰਸ ਨਿਹਰਿਤੇ ॥ ੨੬ ॥ ਪਹੁੰਚੇ ਚਲਿ ਕਰਿ ਬਾਗ਼ ਮਝਾਰ।ਚਹੁੰ ਦਿਸ਼ਿ ਮਹਿੰ ਸਿਖ ਜੈ ਜੈ ਕਾਰ।ਸੁੰਦਰ ਜਹਾਂ ਸਥਾਨ ਬਨਾਇਵ। ਤਹਾਂ ਜਾਇ ਸਤਿਗੁਰੁ ਉਤਰਾਇਵ ॥ ੨੭ ॥ ਸੁੰਦਰ ਆਨਿ ਪ੍ਰਯੰਕ ਡਸਾਇਵ । ਚਹੁੰਦਿਸ਼ਿ ਫਰਸ਼ ਅਪਰ ਕਰਵਾਇਵ । ਭਜਨ ਅਨੰਦ ਕਰਤਿ ਤਹਿੰ ਬੈਸੇ। ਰਘੁਨੰਦਨ ਮੁਨਿ ਗਨਿ ਮਹਿੰ ਜੈਸੇ ॥ ੨੮ ॥ ਮਾਲੀ ਫੂਲਨਿ ਮਾਲ ਬਿਸਾਲ। ਅਪਰ ਪੁਸ਼ਪ ਬਹੁ ਰੰਗਨਿ ਜਾਲ[3] ਫਲ ਮਧੁਰੇ ਅਰੁ ਤੁਰਸ਼ ਅਨੇਕ।ਕੀਨੇ ਅਰਪਨਿ ਜਲਧਿ ਬਿਬੇਕ[4]॥੨੯॥ ਬਹੁਤ ਭਾਂਤਿ ਕੇ ਬਿਟਪ ਦਿਖਾਏ । ਸ਼੍ਰੀ ਸਤਿਗੁਰ ਹਿਤ ਜੋ ਲਗਵਾਏ। ਨਹਿਰ ਨੀਰ ਕੀ ਬਹੁਤ ਚਲਾਈ। ਚਹੁੰਦਿਸ਼ਿ ਮਹਿੰ ਦੁਰਬਾ ਛਿਰਕਾਈ[5] ॥ ੩੦ ॥ ਬੈਲਨਿ ਕੇ ਬਿਸਤਾਰ ਬਡੇਰੇ । ਮੰਗਤ ਸਹਤਿ ਗੁਰੂ ਸਭਿ ਹੇਰੇ। ਸਗਰੇ ਦਿਵਸ ਬਸੇ ਤਿਸ ਬਾਗ॥ਹੇਰਿ ਹੇਰਿ ਸੰਗਤਿ ਅਨੁਰਾਗ ॥੩੧॥ਕਰੀ ਭਾਵਨਾ ਪੂਰਨ ਨੀਕੇ । ਧਰਤਿ ਜੁ ਰਹੇ ਮਨੋਰਥ ਜੀਕੇ। ਇਤ ਉਤ ਨਿਜ ਦ੍ਰਿਸ਼ਟੀ ਕੋ ਪ੍ਰੇਰਤਿ। ਰਚਨਾ ਉਪਬਨ ਕੀ ਸਭਿ ਹੇਰਤਿ ॥ ੩੨ ॥ ਜਾਨਿ ਪ੍ਰੇਮ ਸਿੱਖਨਿ ਕੋ ਜਾਲ। ਭਨਜੋ ਬਚਨ 'ਤੁਮ ਭਏ ਨਿਹਾਲ'। ਸੰਝ ਭਈ ਲੈ ਸੰਗਤਿ ਸੰਗਿ। ਸਤਿਗੁਰ ਭਏ ਅਰੂਢਿ ਤੁਰੰਗ ॥ ੩੩ ॥ ਸਨੇ ਸਨੇ ਪੁਨ ਪੁਰਿ ਮਹਿੰ ਆਏ। ਉਤਸਵ ਕਰਤਿ ਅਨਿਕ ਮਨਿ ਭਾਏ । ਧਰਮਸਾਲ ਮਹਿ ਉਤਰੇ ਜਾਇ। ਜੋ ਸਭਿ ਸੰਗਤਿ ਕੀਨਿ ਬਨਾਇ ॥ ੩੪ ॥ ਰੁਚਿਰ ਪ੍ਰਯੰਕ ਸੁ ਊਪਰ ਰਾਜੈਂ । ਪਿਖਿ ਪਿਖਿ ਸਿੱਖਨਿ ਕਲਮਖ[6] ਭਾਜੈਂ । ਭਈ ਨਿਸਾ ਪੁਨ ਮੰਗਲ ਕਰੇ । ਧੂਪ ਧੁਖਾਵਹਿੰ ਆਨੰਦ ਭਰੇ ॥ ੩੫ ॥ ਦੀਪਕ ਬਾਰਿ ਆਰਤੀ ਸਾਜੀ । ਗਨ ਸੰਖਨਿ ਕੀ ਧੁਨਿ ਬਡ ਗਾਜੀ । ਫੂਲਨਿ ਕੀ ਬਰਖਾ ਬਰਖਾਵਹਿੰ । ਮਾਲ ਬਿਸਾਲ ਗਰੇ ਪਹਿਰਾਵਹਿੰ ॥ ੩੬ ॥ ਸ਼ਬਦ

---

[1]ਸਹਿਤ ਫਲਾਂ ਦੇ ਧਰਤੀ ਤੇ ਬ੍ਰਿੱਛ ਹਨ । [2]ਭਾਵ ਭਾਗੇ ਭਰਿਆ। [3]ਬਹੁਤੇ। [4]ਗੁਰੂ ਜੀ ਦੀ ਭੇਟਾ ਕੀਤੇ। [5]ਖਬਲ ਘਾਹ ਖਲੇਰ ਕੇ ਲਾਇਆ ਹੋਇਆ ਸੀ। [6]ਪਾਪ।

ਕੀਰਤਨ ਕੀਨਿ ਬਿਸਾਲਾ। ਜਾਗਤਿ ਰਹੇ ਸਿੱਖਨ ਤਿਸ ਕਾਲਾ। ਅਨਿਕ ਪ੍ਰਕਾਰਨਿ ਕੇਰ ਅਹਾਰਾ। ਮਧੁਰ ਸਲਵਣ ਸੁ ਤੁਰਸ਼ ਅਚਾਰਾ[1] ॥ ੩੭ ॥ ਜਿਸ ਕੋ ਗ੍ਰਿਹ ਕੀ ਵਸਤੁ ਜੁ ਆਈ। ਸ਼੍ਰੀ ਗੁਰ ਤੇਗ ਬਹਾਦਰ ਖਾਈ। ਸਫਲ ਜਨਮ ਤਿਨ ਅਪਨੋ ਜਾਨਾ। ਨਿਸ਼ਚੈ ਧਰਿ, ਜਮ ਕੋ ਦੁਖਹਾਨਾ॥ ੩੮॥ਜੁਤਿ ਮਿਸਰੀ ਕੇ ਦੁਧਧ ਲਿਆਏ।ਮਾਤ ਨਿਕਟਿ ਕੁਛੁ ਦਿਯੋ ਪੁਚਾਏ। ਕੋ ਚਾਂਪਤਿ ਹੈ ਚਰਨ ਸਪ੍ਰੇਮ। ਹਾਂਕਤਿ ਪੌਨ ਚਾਹਤੋ ਛੇਮ ॥੩੯॥ ਧਰਮ-ਸਾਲ ਮਹਿੰ ਕਰਿ ਕੈ ਸੈਨ। ਤੀਨ ਜਾਮ ਜਬਿ ਬੀਤੀ ਰੈਨ। ਉਠੇ ਪ੍ਰਭੂ ਕਰਿ ਸੌਚਾਚਾਰ। ਪੁਨ ਸ਼ਨਾਨ ਕਰਿ ਨਿਰਮਲ ਬਾਰਿ[2] ॥੪੦॥ ਬੈਠੇ ਮਨ ਕੋ ਗੁਰੂ ਟਿਕਾਇ।ਆਸਾਵਾਰ ਸਿੱਖਨ ਤਬਿ ਗਾਇੰ। ਸ਼ਬਦ ਪ੍ਰੇਮ ਕੇ ਛੰਤਨਿ ਗਾਏ। ਹੋਤਿ ਪ੍ਰਾਤਿ ਕੋ ਭੋਗ ਸੁ ਪਾਏ ॥ ੪੧ ॥ ਸ਼੍ਰੀ ਗੁਰ ਤੇਗ ਬਹਾਦਰ ਚੰਦ। ਗਮਨਨੋ ਚਾਹਤਿ ਧਰੇ ਅਨੰਦ। ਵਾਹਨ ਸਗਰੇ ਕਰਿ ਕੈ ਤਯਾਰ। ਹੋਤਿ ਭਏ ਤਤਛਿਨ ਅਸਵਾਰ॥੪੨॥ਕਿਤਿਕ ਦੂਰ ਸੰਗਤਿ ਸੰਗ ਆਈ। ਕਰਿ ਕਰਿ ਪ੍ਰੇਮ ਚਰਨ ਲਪਟਾਈ। ਦ ਦੈ ਧੀਰਜ ਸਤਿਗੁਰ ਮੋਰੀ[3]। ਆਪ ਪਯਾਨੇ ਪੁਰਬ ਓਰੀ ॥ ੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਸਹਸਰਾਂਵ ਕੋ ਡੇਰਾ' ਪ੍ਰਸੰਗ ਬਰਨਨੰ ਨਾਮ ਖਸਟ ਪੰਚਾਸਤੀ ਅੰਸੂ ॥ ੫੬ ॥

੫੭. [ਗਯਾ ਜੀ। ਜੈਤਾ ਸੇਠ]।

ਦੋਹਰਾ॥ਸਨੇ ਸਨੇ ਸ਼੍ਰੀ ਸਤਿਗੁਰੂ ਗਮਨੇ ਮਾਰਗ ਜਾਇ। ਛੋਤ੍ਰ ਸੁ ਗਯਾਸੁਰ[4] ਕੇ ਵਿਖੈ ਪਹੁੰਚਤਿ ਭਏ ਸੁਥਾਇ ॥੧॥ਚੌਪਈ॥ ਅਦਭੁਤ ਲੀਲਾ ਸਤਿਗੁਰ ਦਯਾਲ। ਕਰਨਿ ਹੇਤੁ ਨਰ ਅਧਿਕ ਨਿਹਾਲ। ਘਾਟ ਬਾਮਨੀ[5] ਕੀਨਸਿ ਡੇਰਾ। ਚਢਿ ਤੁਰੰਗ ਫਲਗੂ[6] ਮਹਿੰ ਹੇਰਾ* ॥ ੨ ॥ ਬਿੱਪ੍ਰ ਛੋਤ੍ਰ ਕੇ ਮਿਲਿ ਸਮੁਦਾਏ। ਸੁਨਿ ਆਗਵਨ ਗੁਰੂ ਢਿਗ ਆਏ।ਜਗਯੋਪਵੀਤ[7] ਭੇਟ ਲੈ ਮਿਲੇ। ਛੋਤ੍ਰ ਮਹਾਤਮ ਉਚਰਨੋ ਭਲੇ ॥੩॥ ਦਾਨ ਪੁੰਨ ਤੀਰਥ ਬਿਵਹਾਰੂ। ਕੀਨਿ ਉਚਾਰਨ ਸਰਬ ਪ੍ਰਕਾਰੂ।'ਕਰਹੁ ਸ਼ਨਾਨ ਗਯਾ ਪਿੰਡ ਦੀਜਹਿ[8]।ਦੇਵ ਪਿਤ੍ਰ ਤ੍ਰਿਪਤਾਵਨਿ ਕੀਜਹਿ'॥੪॥ਸੁਨਿ ਸ਼੍ਰੀ ਤੇਗ ਬਹਾਦਰ ਕਹਯੋ।'ਤੀਰਥ ਮਹਾ-

[1]ਖੱਟੇ ਅਚਾਰ। [2]ਨਿਰਮਲ ਜਲ ਨਾਲ। [3]ਮੱਤੀ। [4]ਗਯ+ਅਸੁਰ ਛੋਤ੍ਰ=ਗਯ ਨਾਮੇ ਰਾਖਸ਼ ਦਾ ਤੀਰਥ=ਗਯਾ। ਗਯਾ ਇਕ ਧਰਮੀ ਪੁਰਖ ਸੀ ਜਿਸਦੇ ਦਰਸ਼ਨ ਨਾਲ ਲੋਕ ਮੁਕਤ ਹੁੰਦੇ ਸਨ, ਜਿੱਥੇ ਇਸ ਦੀ ਦੇਹ ਦੱਬੀ ਸੋ ਥਾਂ ਗਯਾ ਹੈ, ਇੱਥੇ ਪਿੰਡ ਭਰਾ ਕੇ ਲੋਕੀ ਪਿਤ੍ਰਾਂ ਨੂੰ ਮੁਕਤ ਹੋ ਗਿਆ ਸਮਝਦੇ ਹਨ। [5]ਬਾਮਨੀ ਘਾਟ। [6]ਬਿਹਾਰ ਦੇਸ਼ ਵਿਚ ਫਲਗੂ ਨਾਮੇ ਨਦੀ ਜਿਸ ਦੇ ਕਿਨਾਰੇ ਗਯਾ ਹੈ। ਸੂਚਨਾ—ਕੁਰਛੇਤ੍ਰ ਪਹੋਏ ਪਾਸ ਭੀ ਇਕ ਟਿਕਾਣੇ ਦਾ ਨਾਂ ਫਲਗੂ ਹੈ। [7]ਜੰਞੂ। [8]ਪਿੰਡ ਭਰਾਵੇ। *ਪਾ:—ਫੇਰਾ।

ਤਮ ਤੁਮ ਨਹਿੰ ਲਹਜੋ। ਫਲਗੂ ਬਿਖੈ ਚਰਨ ਜੋ ਧਾਰੇ। ਪਿਤਰ ਆਪਨੇ ਤਿਨਹੂੰ ਉਧਾਰੇ॥੫॥ਸੁਰ ਤ੍ਰਿਪਤਹਿੰ ਜੈਕਾਰਉਚਾਰੈਂ।ਸਰਬ ਅਘਨਿ ਕੋ ਦੂਰ ਨਿਵਾਰੈਂ*'। ਸੁਨਿ ਦਿਜ ਗਨ ਸਗਰੇ ਬਿਸਮਾਏ। ਹਾਥ ਜੋਰਿ ਕਰਿ ਬਿਨੈ ਅਲਾਏ ॥ ੬ ॥ 'ਤੁਮ ਸਤਿਗੁਰੂ ਬਿਸ਼ਨ ਅਵਤਾਰ। ਜੋ ਨ ਕਰਹੁਗੇ ਸ਼੍ਰਾਧ ਅਚਾਰਾਪੁਨ ਕੋਇ ਨ ਕਰਿ ਹੈ ਇਹ ਰੀਤਿ।ਹਮ ਸੋਂ ਹੋਇ ਜਾਹਿੰ ਬਿੱਪ੍ਰੀਤ ॥ ੭ ॥ ਨਹਿੰ ਮਾਨਹਿੰ ਧਨ ਦੇਹਿੰ ਨ ਕੋਈ। ਆਵਹਿੰ ਕਰਹਿੰ ਸ਼੍ਰਾਧ ਨਹਿੰ ਸੋਈ। ਜਾਇ ਜੀਵਕਾ ਬਿਗਰ ਹਮਾਰੀ। ਪੁਰਸ਼ੋਤਮ ਮਿਰਜਾਦਾ ਧਾਰੀ[1] ॥ ੮॥ ਤੁਮ ਕੋ ਉਚਿਤ ਨ ਐਸੋ ਕਰਨੀ। ਧਰਮ ਸਥਾਪਹੁ ਸਗਰੀ ਧਰਨੀ'। ਸੁਨਿ ਬਿਨਤੀ ਬਿੱਪ੍ਰਨਿ ਕੀ ਐਸੇ। ਕਰਤਿ ਭਏ ਤਸ, ਭਾਖਤਿ ਜੈਸੇ† ॥ ੯ ॥ ਉਤਰੇ ਤਬਿ ਤੁਰੰਗ ਤੇ ਤਰੇ। ਫਲਗੂ ਮਹਿੰ ਮੱਜਨ ਕੋ ਕਰੇ। ਸਕਲ ਦਿਜਨਿ ਕੋ ਸ਼੍ਰੀ ਮੁਖ ਕਹਯੋ।'ਜਾਚਿ ਲੇਹੁ ਜੋ ਤੁਮ ਚਿਤ ਚਹਜੋ'॥ ੧੦॥ ਸੁਨਿ ਬੋਲੇ ਸਭਿ ਦਿਜਬਰ ਬੰਸ। 'ਹਮ ਕੋ ਦਿਹੁ ਆਪਨ ਸਰਬੰਸ'। ਤਬਿ ਸਤਿਗੁਰ ਨੇ ਰਿਦੈ ਬਿਚਾਰੀ।–ਇਹ ਸਭਿ ਮਾਯਾ ਕੇ ਅਧਿਕਾਰੀ[2]–॥ ੧੧ ॥ ਜਿਤਿਕ ਸੰਗ[3] ਸਭਿ ਦੀਨੋ ਦਾਨ। ਧੋਤੀ ਏਕ ਉਪਰਨਾ ਪਾਨ[4]। ਸ਼ਿਵਕਾ ਅਸੁ ਸਮੈਦਨ ਧਨ ਸਾਰੋ । ਲੇ ਬਿੱਪ੍ਰਨਿ ਜੈਕਾਰ ਉਚਾਰੋ ॥ ੧੨ ॥ ਕਿਤਿਕ ਕਾਲ ਬੀਤੇ ਸੁਧਿ ਆਈ। 'ਇਹ ਸਭਿ ਜਗ ਗੁਰੁ ਬਹੁ ਬਡਿਆਈ । ਇਤੋ ਸਮਾਜ ਲੇਨਿ ਇਨ ਹੀ ਤੇ ।ਨਹਿੰ ਕਿਛੁ ਬਚੋ, ਬਿਚਾਰਹੁ ਚੀਤੇ ॥ ੧੩ ॥ ਪੱਤ੍ਰ ਲਿਖਾਇ ਲੇਹੁ ਅਬਿ ਐਸੇ।ਹਮਰੀ ਸੰਤਤਿ ਲੇ ਨਿਤ ਜੈਸੇ। ਜੋਤਿਕ ਸੰਗਤਿ ਜਗਤ ਤੁਮਾਰੀ। ਦਾਨ ਸਰਬ ਕੋ ਹਮ ਅਧਿਕਾਰੀ' ॥ ੧੪ ॥ ਕਰਿ ਮਸਲਤ ਸਤਿਗੁਰ ਪਹਿ ਆਏ। 'ਬਿਜੈ

---

[1]ਆਪ ਪੁਰਸ਼ੋਤਮ ਤੇ ਮਿਰਜਾਦਾ ਧਾਰੀ ਹੋ। [2]ਭਾਵ ਇਹ ਮੰਗਤੇ ਹਨ ਜੀਅਦਾਨ ਦੀ ਸਾਰ ਨਹੀਂ ਜਾਣਦੇ। [3]ਨਾਲ (ਪਦਾਰਥ) ਸੀ। [4](ਪਰਨਾ) ਸਾਫਾ ਹੱਥ ਦਾ (ਰਖਿਆ)।

*ਇਹ ਉਸ਼ਟ ਲਕੜ ਨਜਾਯ ਹੈ। ਕਿ ਜਦ ਤੁਸਾਡਾ ਮਤ ਇਹ ਕਹਿੰਦਾ ਹੈ ਕਿ ਜਿਸ ਨੇ ਫਲਗੂ ਨਦੀ ਵਿਚ ਪੈਰ ਧਰ ਦਿਤੇ ਉਸ ਦੇ ਪਿੱਤਰ ਤਰ ਗਏ, ਫੇਰ ਪਿੰਡ ਦੇਣ ਦੀ ਲੋੜ ਆਪੇ ਹੀ ਨਾ ਰਹੀ।

†ਤਵਾ: ਖਾ ਵਿਚ ਲਿਖਿਆ ਹੈ ਕਿ ਪੰਡੇ ਜਨੇਊ ਲੈਕੇ ਮਿਲੇ ਗੁਰਾਂ ਨੇ ਆਸਾ ਦੀ ਵਾਰ ਵਿਚੋਂ ਜੰਞੂ ਦੇ ਗੁਰਵਾਕ ਸੁਣਾਏ। ਫੇਰ ਗੁਰੂ ਜੀ ਨੇ ਕਿਹਾ ਅਸੀਂ ਪਿੰਡ ਭਰਵਾਣ ਨਹੀਂ ਆਏ ਤੇ ਉਪਰਲੀ ਗਲ ਅੰਕ ੫ ਵਾਲੀ ਕਹੀ ਭਾਵ ਕਿ ਕੁਛ ਕਹਿਣਾ ਨਹੀਂ ਮੰਨਿਆਂ। ਇਹ ਕਿਹਾ ਕਿ ਦਾਨ ਜੋ ਮੰਗੋ ਦੇ ਦਿਆਂਗੇ,ਉਹਨਾਂ ਨੇ ਸਰਬੰਸ ਮੰਗਿਆ ਤਾਂ ਆਪ ਨੇ ਦੇ ਦਿਤਾ।

ਤੁਮਾਰੀ ਹੋਹੁ' ਸੁਨਾਏ।'ਸ਼੍ਰੀ ਗੁਰੂ ਜੋ ਹਮ ਜਾਚਾ ਕੀਨਿ।ਦੀਨ ਆਪ ਨੇ, ਸੋ ਸਭਿ ਲੀਨ ॥ ੧੫ ॥ ਨਿਜ ਸੰਗਤਿ ਸਗਰੀ ਕੋ ਦਾਨ। ਲਿਖਹੁ ਪੱਤ੍ਰਿਕਾ ਪੁੰਨ ਮਹਾਨ'। ਸੁਨਿ ਕੈ ਸ਼੍ਰੀ ਸਤਿਗੁਰ ਫੁਰਮਾਯੋ। 'ਪੂਰਬ ਜਾਚਯੋ ਸੋ ਤੁਮ ਪਾਯੋ ॥ ੧੬ ॥ ਲੋਭ ਛੋਭ ਤਜਿ ਕਰਹੁ ਸੰਤੋਸ਼। ਅਪਨਿ ਧਰਮ ਰਾਖਹੁ ਨਿਰਦੋਸ਼।ਦਿਜ ਕੋ ਮੁੱਖਜ ਧਰਮ ਯਹਿ ਜੋਇ। ਜਥਾ ਲਾਭ ਸੰਤੁਸ਼ਟੈ ਹੋਇ ॥ ੧੭ ॥ ਯਾਂਤੇ ਪਰਾਲਬਧ ਜੇਤੀਕ[1]। ਪੂਰਬ ਜਾਚਿ ਲੀਨਿ ਤੇਤੀਕ[2]। ਪੁਨ ਤੁਸ਼ਨਿ ਹੁਇ ਰਹੇ ਗੁਸਾਈ*। ਖਾਨ ਪਾਨ ਕਰਿ ਨਿਸਾ ਬਿਤਾਈ ॥ ੧੮ ॥ ਜਥਾ ਜੋਗ ਸਭਿਹੂੰ ਤਹਿਂ ਕਰਿਕੈ। ਗਮਨ ਕੀਨਿ ਪੁਨ ਸਤਿਗੁਰ ਚਰਿਕੈ[3]†। ਸਰਬ ਸੰਗ ਮੈਂ ਹਇ ਕਰਿ ਤਮਾਰੀ। ਮਾਰਗ ਗਮਨੇ ਜਾਤਿ ਅਗਾਰੀ ॥ ੧੯ ॥ ਮਿਲਹਿਂ ਪੰਥ ਮਹਿਂ ਧਰਿ ਕਰਿ ਭਾਊ। ਲਹੈਂ ਸ਼ੋਧ ਇਹ ਸਹਜ ਸੁਭਾਊ। ਜਿਮ ਸੂਰਜ ਤੇ ਤਮ ਬਿਨਸਾਇ। ਪਾਵਕ ਨਿਕਟਿ ਨ ਸੀਤ ਰਹਾਇ ॥ ੨੦ ॥ ਪਟਣੇ ਨਗਰ ਤੀਰ ਗੁਰ ਗਏ। ਇਕ ਸਿਖ ਕੋ ਘਰ ਪ੍ਰਾਪਤ ਭਏ। ਜੈਤਾ ਸੇਠ ਨਾਮ ਤਿਸ ਕਹੈਂ । ਕਰ ਪਕਵਾਨ[4] ਹਾਟ ਪਰ ਬਹੈ ॥ ੨੧ ॥ ਬੇਸਨਿ ਸਾਨ ਫਿਲੌਰੀ ਕਰੈ[5]। ਗੁਰੂ ਸਿੱਖ ਮਿਲਹਿ ਸੁ ਅਰਪਨ ਧਰੈ। ਆਲਮਗੰਜ ਮਝਾਰ ਬਸਾਈ[6]। ਕਰਤਾ ਸਦਾ ਹਾਟ ਹਲਵਾਈ ॥੨੨॥ ਅੰਤਰ ਗਤਿ ਨਿਸ ਦਿਨ ਗੁਰੂ ਧਯਾਨਾ।ਦੁਰਬਲ ਦੀਨ, ਲੋਭ ਨਹਿਂ ਮਾਨ। ਕਰਤਿ ਸ਼ਨਾਨ ਸੁ ਕਿਨਹੂੰ ਨ ਦੇਖਾ[7]। ਬਸਤ੍ਰ ਮਲੀਨੇ ਤਨ ਪਰ ਬੇਖਾ ॥ ੨੩ ॥ ਬਿਚਰਤਿ ਗੁਰੂ ਕੋ ਸਿਖ ਮਿਲਿ ਜਾਇ। ਤਿਸ ਕੇ ਪਗ ਨਿਜ ਸੀਸ ਝੁਕਾਇ। ਪੰਚ ਫਿਲੌਰੀ ਦੇਤਿ ਅਕੋਰ।ਬਿਦਾ ਕਰਤਿ ਦੋਨੋ ਕਰ ਜੋਰਿ ॥ ੨੪ ॥ ਮਹਿਮਾ ਨਹਿਂ ਜਾਨਹਿ ਤਿਸ ਕੋਨ। ਸਿਮਰਨਿ ਸਤਿਗੁਰ ਧਰਿ ਕਰਿ ਮੌਨ। ਮਿੱਥਜਾ ਜਾਨਹਿ ਜਗਤ ਪਸਾਰਾ । ਸਾਚ

---

[1]ਜਿਤਨੀ ਕੁ। [2]ਤਿਤਨੀ ਹੀ। [3]ਅਸਵਾਰ ਹੋਕੇ। [4]ਘਿਉ ਵਿਚ ਤਲੇ ਖਾਣ ਦੇ ਪਦਾਰਥ। [5](ਪੀਠੀ ਦੀ ਥਾਂ) ਵੇਸਣ ਪਾਕੇ ਬਣਾਈ ਪੂਰੀ। (ਅ) ਵੇਸਣ ਦੇ ਵੜੇ [ਸੰਪ੍ਰਦਾ]। (ਏ) ਦਾਲ ਫਲ ਦੀ ਮਿਲਾਕੇ ਘਿਉ ਤੇਲ ਵਿਚ ਤਲੀ ਪੂਰੀ ਕਚੌਰੀ। [ਸ਼ੈਕਸਃ ਕੋਸ਼]। [6]ਵਿਚ ਵਸਦਾ ਸੀ। [7]ਉਸ ਨੂੰ ਨਹਾਉਂਦੇ ਨੂੰ ਕਦੇ ਕਿਸੇ ਨਹੀਂ ਸੀ ਡਿੱਠਾ।

*ਇਥੋਂ ਸਪਸ਼ਟ ਹੋ ਗਿਆ ਕਿ ਜੇ ਭਾਵਨਾ ਧਾਰ ਕੇ ਸਤਿਗੁਰਾਂ ਨੇ ਕੁਛ ਕੀਤਾ ਹੁੰਦਾ ਤਾਂ ਸੰਗਤਾਂ ਲਈ ਵੀ ਹੁਕਮ ਲਿਖ ਜਾਂਦੇ ਜਿਸ ਤੋਂ ਆਪ ਨੇ ਨਾਂਹ ਕੀਤੀ। ਬ੍ਰਾਹਮਣਾਂ ਦੀ ਲੋਭ ਲਹਿਰ ਦਾ ਕਵਿ ਜੀ ਨੇ ਇਹ ਖ਼ਬ ਨਕਸ਼ਾ ਦਿਖਾਇਆ ਤੇ ਸਤਿਗੁਰੂ ਜੀ ਦੀ ਚੁੱਪ ਵਿਚ ਉਨ੍ਹਾਂ ਦੀ ਉਦਾਸੀਨਤਾ, ਉਨ੍ਹਾਂ ਦੇ ਧਰਮ ਤੋਂ ਉਪਰਾਮਤਾ ਦਾ ਨਕਸ਼ਾ ਖਿੱਚ ਦਿਤਾ ਹੈ।

†ਤਵਾ. ਖਾਃ ਤੇ ਇਤਿਹਾਸ ਗੁਰੂ ਖਾਃ ਨੇ ਰਾਜੇ ਬਿਸ਼ਨ ਸਿੰਘ ਜੋਧ ਪੁਰੀਏ ਦਾ ਮਿਲਨਾ ਗਾਜੀ ਪੁਰ ਦੱਸਿਆ ਹੈ।

ਨ ਭਾਸਹਿ ਨੱਸ੍ਵਰ ਸਾਰਾ[1] ॥ ੨੫ ॥ ਇਕ ਦਿਨ ਗੁਰ ਸੰਗਤਿ ਨਰ ਕੋਈ। ਬੂਝਤਿ ਭਏ ਪ੍ਰੇਮ ਕਰਿ ਤੋਈ।'ਕਹੋ ਸੇਠ ਜੀ ! ਕਯੋਂ ਨ ਸ਼ਨਾਨਹੁ?ਬਸਤ੍ਰ ਸਰੀਰ ਮਲੀਨੋ ਠਾਨਹੁ' ॥ ੨੬ ॥ ਤਿਨ ਸੋਂ ਕਹਯੋ 'ਜਿ ਦੇਖਯੋ ਚਹੋ। ਸਰਬ ਕ੍ਰਿਯਾ, ਤੁਮ ਮਮ ਘਰ ਰਹੋ । ਕਹੇ ਬਨੈ ਨਹਿੰ, ਲੀਜਹਿ ਦੇਖਿ। ਜਿਮ ਸ਼ਨਾਨ ਮੈਂ ਕਰੌਂ ਵਿਸ਼ੇਖ' ॥ ੨੭ ॥ ਸੁਨਿ ਸਿਖ ਦੈ ਤਿਸ ਕੇ ਘਰ ਰਹੋ। ਨਿਸ ਮਹਿੰ ਕ੍ਰਿਯਾ ਕਰਤਿ ਸਭਿ ਲਹੋ। ਨਿਜ ਦੁਕਾਨ ਤੇ ਬੈਠਯੋ ਆਇ । ਸਿਮਰਤਿ ਭਯੋ ਨਾਮ ਸੁਖਦਾਇ ॥ ੨੮ ॥ ਜਾਮ ਨਿਸਾ ਬਾਕੀ ਜਬਿ ਰਹੀ। ਉਠੇ ਸੇਠ ਜੀ ਮਨ ਮੈਂ ਲਹੀ। ਸੌਚਾਚਾਰ ਕਰਯੋ ਜਲ ਨਾਲ। ਸੁਰਸਰਿ ਆਈ ਘਰ ਤਿਸ ਕਾਲ॥ ੨੯ ॥ ਬਡਾ ਹੌਜ਼ ਇਕ ਹੁਤੋ ਬਨਯੋ। ਨਿਰਮਲ ਜਲ ਤੇ ਸੋ ਭਰਿ ਗਯੋ। ਤਿਨਕੋ ਦੇਖਤਿ ਕੀਨਿ ਸ਼ਨਾਨ । ਪੁਨ ਲਾਗਯੋ ਸਿਮਰਨ ਸੁਖਦਾਨ ॥ ੩੦ ॥ ਪ੍ਰਾਤਿ ਹੋਤਿ ਲੌ ਬੈਠਯੋ ਰਹਯੋ। ਤਿਨ ਸਿੱਖਨ ਸਗਰੋ ਕ੍ਰਮ ਲਹਯੋ। ਸੰਗਤਿ ਬਿਖੈ ਬਾਤ ਬਿਦਤਾਈ। 'ਜੈਤੋ ਸੇਠ ਬਡੀ ਬਡਿਆਈ ॥ ੩੧ ॥ ਸ਼੍ਰੀ ਗੰਗਾ ਜਿਸ ਕੇ ਘਰ ਜਾਇ। ਜਾਮ ਨਿਸਾ ਤੇ ਦੇਤਿ ਨੁਹਾਇ' । ਸੋ ਸਿਖ ਗੁਰੁ ਕੋ ਕਰਤਿ ਉਡੀਕ।–ਆਇ ਕਬਹੁ ਦੇਂ ਦਰਸ਼ਨ ਨੀਕ ॥ ੩੨ ॥ ਮਮ ਕਰ ਕੋ ਕੀਨਸਿ ਪਕਵਾਨ।ਬੈਠਿ ਸਦਨ ਮਹਿੰ ਕਰਿ ਹੈਂ ਖਾਨ–।ਰਹਤਿ ਪ੍ਰਤੀਖਤਿ ਸੁਨਿ ਗੁਨ ਗੁਰੁ ਕੋ।ਨਿਸ ਬਾਸੁਰ ਅਨੁਰਾਗੀ ਉਰ ਕੋ ॥ ੩੩ ॥ ਤਿਸ ਕੇ ਮਨ ਕੀ ਗਤਿ ਕੋ ਜਾਨਿ । ਪਹੁੰਚੇ ਸ਼੍ਰੀ ਸਤਿਗੁਰ ਭਗਵਾਨ । ਐਂਚਹਿੰ ਪ੍ਰੇਮ ਡੋਰ ਤੇ ਜਹਿੰ ਜਹਿੰ । ਕਰਿ ਤੂਰਨਤਾ ਪਹੁੰਚਹਿੰ ਤਹਿੰ ਤਹਿੰ ॥੩੪॥ ਦੀਨ ਦਯਾਲੁ ਕੀ ਬਾਨ ਬਿਸਾਲ। ਪਰਖਹਿੰ ਪੇਮ ਮਿਲਹਿੰ ਤਤਕਾਲਾ । ਗੁਹਜ ਰਿਦੈ ਕੀ ਗਤਿ ਕੋ ਲਖੈਂ । ਕਰਤਿ ਬਾਸ ਪ੍ਰਭੁ ਘਟ ਘਟ ਬਿਖੈ ॥ ੩੫ ॥ ਨਗਰ ਪਵੇਸ਼ ਭਏ ਗੁਰ ਪੂਰੇ । ਕਰਤਿ ਬਿਲੋਕਨ ਬਿਪਨੀ[2] ਰੂਰੇ । ਮੰਦਰ ਸੁੰਦਰ ਅੰਦਰ ਬਾਹਰ[3]। ਧਨੀ ਲੋਕ ਬਹੁ ਬਾਸਹਿੰ ਜ਼ਾਹਰ ॥੩੬॥ ਰਚਨਾ ਅਨਿਕ ਪ੍ਰਕਾਰਨ ਕੇਰੀ। ਚਲੇ ਜਾਹਿੰ ਸਤਿਗੁਰੁ ਸਭਿ ਹੇਰੀ। ਆਲਮ ਗੰਜ ਬਿਖੈ ਪੁਨ ਗਏ । ਸਦਨ ਸੇਠ ਕੇ ਪ੍ਰਾਪਤਿ ਭਏ ॥ ੩੭ ॥ ਨਿਜ ਜਨ ਕੀ ਪੂਰਨ ਕੋ ਆਸਾ। ਲੋਕ ਪ੍ਰਲੋਕ ਦੇਨਿ ਭਰਵਾਸਾ। ਉਤਰੇ ਜਾਇ ਜਬਹਿ ਘਰ ਮਾਂਹੀ। ਸੁਧਿ ਸੁਨਿ ਜੈਤਾ ਸੇਠ ਤਦਾਹੀ ॥ ੩੮ ॥ ਪ੍ਰੇਮ ਮਗਨ ਤੇ ਦੌਰਯੋ ਆਇ। ਪਿਖਿ

[1]ਸਾਰਾ (ਜਗਤ ਪਸਾਰਾ) ਨਾਸ਼ਵਾਨ ਜਾਣਦਾ ਸੀ। [2]ਹੱਟਾਂ। [3]ਅੰਦਰੋਂ ਬਾਹਰੋਂ ਮੰਦਰ ਸੁੰਦਰ ਹਨ।

ਗੁਰ ਪਗ ਪੰਕਜ ਲਪਟਾਇ । ਸਾਦਰ ਮੰਚ ਭਸਾਵਨਿ ਕਰੇ । ਪਭੂ ਬਿਠਾਇ ਮੋਦ ਉਰ ਭਰੇ ॥ ੩੯ ॥ ਨਿਜ ਕਰ ਤੇ ਕਰਿ ਕੈ ਪਕਵਾਨ। ਰਾਖਜੋ ਸਤਿਗੁਰ ਆਗੈ ਆਨਿ । ਅਪਰ ਅਹਾਰ ਅਧਿਕ ਕਰਿਵਾਇ। ਸਭਿ ਭਰੇ ਕੋ ਦਿਯੋ ਅਚਾਇ ॥ ੪੦ ॥ ਵਾਹਨ ਸਰਬ ਸਦਨ ਬੰਧਵਾਏ। ਸਭਿ ਬਿਧਿ ਕੋ ਦੇ ਕਰਿ ਤ੍ਰਿਪਤਾਏ । ਤ੍ਰਿਣ ਦਾਨਾ ਜੋ ਕਹਿ ਮਿਸ਼ਟਾਨ। ਹਾਥ ਜੋਰਿ ਸੇਵਾ ਸਭਿ ਠਾਨਿ ॥ ੪੧ ॥ਦੋਹਰਾ।ਸਤਿਗੁਰ ਕਰਜੋ ਅਰਾਮ ਕੋ ਬੀਤਜੋ ਕੇਤਿਕ ਕਾਲ।ਕਵਿ ਸੰਤੋਖਸਿੰਘ ਪੁਰਿ ਬਿਖੈ ਸੰਗਤਿ ਸੁਨੈ ਕ੍ਰਿਪਾਲ ॥ ੪੨ ॥ ਜਹਿੰ ਕਹਿੰ ਬਿਦਤੀ ਬਾਰਤਾ ਗੁਰ ਆਏ ਪੁਰਿ ਮਾਂਹਿ । ਸਿੱਖਨਨਿ ਸੁਨਤਿ ਅਨੰਦ ਭਾ, ਕਹੈਂ ਕੌਨ ਬਿਧਿ ਤਾਂਹਿ[1] ॥੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਬੇ ਇਕਾਦਸ਼ਿ ਰਾਸੇ 'ਪਟਨੇ ਸ਼੍ਰੀ ਗੁਰੂ ਆਗਮਨ' ਪ੍ਰਸੰਗ ਬਰਨਨੰ ਨਾਮ ਸਪਤ ਪੰਚਾਸਤਿ ਅੰਸੂ ॥ ੫੭ ॥ ੫੮ । ਪਟਨੇ ਨਿਵਾਸ]।

ਦੋਹਰਾ ॥ ਜਹਿੰ ਕਹਿੰ ਸੰਗਤਿ ਨੇ ਸੁਨਜੋ ਭਾ ਆਗਮਨ ਕ੍ਰਿਪਾਲ । ਹਰਖ ਪਰਸਪਰ ਮਿਲਤਿ ਭੇ ਲੇ ਕਰਿ ਭੇਟ ਬਿਸਾਲ ॥ ੧ ॥ ਚੌਪਈ ॥ ਸੰਗਤਿ ਸ਼ਬਦ ਕੀਰਤਨ ਕਰਤੇ । ਭਰੇ ਅਨੰਦ ਸਿਰ ਚਰਨਨਿ ਧਰਤੇ । ਜ਼ਰੀ ਜੁਗਤ ਬਹੁ ਬਸਤ੍ਰ ਲਿਆਏ । ਰੁਚਿਰ ਬਿਭੂਖਨਿ ਧਰਿ ਅਗਵਾਏ ॥ ੨ ॥ ਅਰਪਹਿੰ ਦਰਬ ਅਨਿਕ ਨਰ ਆਇ।ਦਰਸ ਕਰਨਿ ਅਵਕਾਸ਼ਹਿੰ[2]ਪਾਇ। ਪਟਨਾ ਸ਼ਹਿਰ ਲੋਕ ਬਹੁ ਬਸੈਂ । ਬੇ ਸ਼ੁਮਾਰ ਗੁਰੁ ਜਸੁ ਬਹੁ ਲਸੈਂ[3] ॥ ੩ ॥ ਅਨਿਕ ਭਾਂਤਿ ਕੀ ਆਨਿ ਮਿਠਾਈ । ਖਰੇ ਹਇ ਅਰਦਾਸ ਕਰਾਈ । ਤਹਿੰ ਕੇ ਬਡ ਮਸੰਦ ਚਲਿ ਆਏ । ਬ੍ਰਿੰਦ ਸੰਗਤਾਂ ਸੰਗ ਸੁ ਲਆਏ ॥ ੪ ॥ ਗੁਰ ਕੋ ਅਰਪਜੋ ਦਰਬ ਬਿਸਾਲਾ । ਸੇਵਾ ਅਪਰ ਕਰੀ ਤਤਕਾਲਾ । ਛੋਟੋ ਥਾਨ ਲੋਕ ਸਮੁਦਾਏ[4] ।ਭਈ ਭੀਰ, ਚਿਤ ਥਾਂਉ ਨ ਪਾਏ[5] ॥ ੫ ॥ ਸੰਗਤਿ ਸੰਗ ਮਸੰਦ ਮਿਲੇ ਹੈਂ । ਆਪਸ ਮਹਿੰ ਇਮ ਕਰਤਿ ਭਲੇ ਹੈਂ । 'ਨਗਰ ਬਿਖੈ ਇਨ ਹੇਤੁ ਨਿਕੇਤ।ਚਹੀਅਤਿ ਹੈ ਬਿਸਤਾਰ ਸਮੇਤ[6] ॥ ੬ ॥ ਬਸਹਿੰ ਇਹਾਂ ਗੁਰੁ ਕੇਤਿਕ ਕਾਲ । ਦਰਸਹਿੰ ਨਿਤ ਹਮ ਹੋਹਿੰ ਨਿਹਾਲ । ਇਸ ਸਿਖ ਕੇ ਘਰ ਨਹੀਂ ਸਮਾਵਹਿੰ । ਦਰਸ਼ਨ ਕਰਨਿ ਹਜ਼ਾਰਹੁੰ ਆਵਹਿੰ ॥ ੭ ॥ ਸਗਰੇ ਨਗਰ ਨਹੀਂ ਸੁਧਿ ਹੋਈ । ਸੁਨਿ ਸੁਨਿ ਆਇ ਪਿਖਹਿ ਸਭਿ

[1]ਤਿਸ (ਅਨੰਦ ਨੂੰ) ਕਿਸ ਬਿਧੀ ਨਾਲ ਕਿਹਾ ਜਾਵੇ । [2]ਸਮਾਂ । [3]ਪ੍ਰਕਾਸ਼ਦਾ ਹੈ । [4]ਥਾਂ ਛੋਟਾ ਤੇ ਲੋਕ ਬਹੁਤੇ ਹਨ । [5]ਖੜ੍ਹਣ ਨੂੰ ਥੀ ਥਾਂ ਨਹੀਂ ਮਿਲਦੀ । [6]ਭਾਵ ਖੁਲ੍ਹਾ ਘਰ ਚਾਹੀਏ ।

ਕੋਈ। ਬਾਹਰ ਨਗਰ ਰਹੈਂ ਜੋ ਗਾਮ[1]*। ਸੁਨਹਿੰ ਜਬਹੀ-ਆਏ ਗੁਰੂ ਧਾਮ[2]-॥੯॥ਸਗਰੇ ਉਮਡਿ ਆਇੰ ਇਕਵਾਰੀ। ਪਿਖਹਿੰ ਗੁਰੂ ਉਰ ਸ਼ਰਧਾ ਧਾਰੀ[3]। ਇਸ ਬਿਧਿ ਸਭਿ ਮਹਿੰ ਕਰਤਿ ਬਿਚਾਰ। ਤਬਿ ਇਕ ਸਿਖ ਨੈ ਕੀਨਿ ਉਚਾਰਿ ॥੯॥ 'ਮੈਂ ਇਕ ਦੇਉਂ ਹਵੈਲੀ ਗੁਰ ਕੋ। ਹਾਥ ਜੋਰਿ ਕਰਿ ਭਾਉ ਸੁ ਉਰ ਕੋ।ਤਿਸ ਮਹਿੰ ਬਸਹਿੰ ਸਦਾ ਸੁਖ ਪਾਇ। ਮੋਰੋ ਜਨਮ ਸਫਲ ਹੁਇ ਜਾਇ'॥੧੦॥ਇਮ ਕਹਿ ਸਭਿ ਮਹਿੰ ਸ਼ਰਧਾ ਧਾਰਿ।ਸਤਿਗੁਰੂ ਕੋ ਢਿਗ ਕੀਨਿ ਉਚਾਰ। 'ਪ੍ਰਭੂ ਜੀ ਲੇਹੁ ਹਵੈਲੀ ਮੋ ਤੇ।ਤਿਸ ਮਹਿੰ ਬਸਹੁ ਅਨੰਦ ਉਦੋਤੇ' ॥ ੧੧॥ ਤਬਿ ਅਰਦਾਸ ਮੇਵਰੇ ਕਰੀ। ਤਿਸੀ ਸਿੱਖਨ ਕੀ ਅਪਦਾ ਹਰੀ । ਸ਼੍ਰੀ ਗੁਰ ਤੇਗ ਬਹਾਦਰ ਧੀਰ। ਅਪਨੇ ਦਾਸ ਹਕਾਰੇ ਤੀਰ॥ ੧੨ ॥ 'ਸਿਖ ਕੋ ਸੰਗ ਜਾਹੁ ਲੈ ਡੇਰਾ। ਕਰਹੁ ਤਹਾਂ ਬਿਸਰਾਮ ਬਡੇਰਾ। ਮਾਤ ਨਾਨਕੀ ਕੋ ਲੈ ਜਾਵਹੁ। ਸਕਲ ਸਮਾਜ ਸਮੇਤ ਸਿਧਾਵਹੁ' ॥ ੧੩॥ ਸੁਨਿ ਕੈ ਆਇਸੁ ਸਗਰੇ ਦਾਸ। ਗਮਨੇ ਤਤਛਿਨ ਤਿਸੀ ਅਵਾਸ। ਸਭਿ ਸਮਾਜ ਤਹਿੰ ਆਨਿ ਉਤਾਰਾ। ਮਾਤ ਨਾਨਕੀ ਸਕਲ ਨਿਹਾਰਾ ॥ ੧੪ ॥ ਸ਼੍ਰੀ ਗੁਜਰੀ ਤਹਿੰ ਕੀਨਿ ਨਿਵਾਸ। ਦਾਸੀ ਦਾਸ ਬਸੇ ਤਿਹ ਪਾਸ।ਸ਼੍ਰੀ ਗੁਰ-ਦੇਵ ਬਹੁਰ ਚਲਿ ਆਏ। ਦੇ ਆਇਸੁ ਕੋ ਤਹਾਂ ਬਸਾਏ ॥ ੧੫ ॥ ਅਪਰ ਸਿੱਖਨ ਨਿਜ ਨਿਜ ਘਰ ਮਾਂਹਿ। ਗੁਰ ਵਾਹਨ ਬੰਧਵਾਏ ਭਾਂਹਿ। ਬਹੁ ਦਾਸਨਿ ਕੇ ਆਲਯ[3] ਡੇਰਾ। ਕਰਤਿ ਭਏ ਪਿਖਿ ਭਾਉ ਘਨੇਰਾ ॥ ੧੬ ॥ ਸ੍ਵੈਯਾ ਛੰਦ ॥ ਬਸਨ ਲਗੇ ਸ਼੍ਰੀ ਤੇਗ ਬਹਾਦਰ ਕੇਤਿਕ ਦਿਵਸ ਬਿਤਾਵਨ ਠਾਨਿ। ਪਟਨਾ ਨਗਰ ਜਾਨਿ ਕੈ ਦੀਰਘ ਬਸੇ ਹੋਰਿ ਕਰਿ ਸੁੰਦਰ ਥਾਨ। ਕਰਹਿੰ ਉਧਾਰਨਿ ਅਧਿਕ ਨਰਨਿ ਕਉ ਜੋ ਸੇਵਹਿੰ ਉਰ ਸ਼ਰਧਾ ਠਾਨਿ। ਸ਼੍ਰੀ ਮੁਖ ਬਾਕ ਸ੍ਰਾਪ ਕੈ ਬਰ ਕੋ ਫੁਰਹਿ ਤੁਰਤ ਪਿਖਿ ਨਰ ਭੈ ਮਾਨ॥੧੭॥ ਜਥਾ ਹੁਤਾਸਨ ਅਧਿਕ ਜ੍ਵਲਤ ਹੁਇ ਨਿਜ ਤਨਕੋ ਨਹਿੰ ਚਹਤਿ ਛੁਵਾਇ। ਤਥਾ ਅਵੱਗਯਾ ਤੇ ਭੈ ਮਾਨਹਿੰ ਨਹਿੰ ਬਿਪ੍ਰੋ[4] ਕਬਿ ਮਨ ਮੈਂ ਲਜਾਇੰ। ਦੋਇੰ ਉਪਾਇਨ,ਠਾਨਹਿੰ ਸੇਵਾ, ਕਰਹਿੰ ਪ੍ਰਸੀਦਨ ਚਰਨ ਮਨਾਇ। ਮਨ ਬਾਂਛਤਿ ਨਰ ਲਹੈਂ ਪਦਾਰਥ ਜਹਿੰ ਕਹਿੰ ਸੁਜਸ ਮਹਦ ਬਿਦਤਾਇੰ[5]।

[1]ਪਿੰਡਾਂ ਵਿਚ। [2]ਘਰ ਭਾਵ-ਸਾਡੇ ਦੇਸ਼ ਆਏ ਹਨ। [3]ਘਰਾਂ ਵਿਚ। [4]ਉਲਟੀ ਬਾਤ। [5]ਇਥੋਂ ਤੋਂ ਲੈਕੇ ਅੰਕ ੨੧ ਦੇ ਅੰਤ ਤਕ ਇਹ ਲੋਕਾਂ ਵਿਚ ਹੋ ਰਹੀ ਕੀਰਤੀ ਦੀ ਗਲ ਬਾਤ ਦਿਖਾਲੀ ਹੈ। *ਪਾਃ—ਬਹੁਰ ਵਹਿਰ ਕੇ ਨਗਰ ਜਿ ਗ੍ਰਾਮ।

੧੯॥[੧]ਰਾਉ,ਰੰਕ, ਮੂਰਖ ਅਰੁ ਪੰਡਿਤ ਚਾਰਹੁੰ ਬਰਨ ਤੁਰਕ ਅਰੁ ਹਿੰਦੂ। ਸਾਧ ਅਨੇਕ ਅਨੇਕ ਭੇਖ ਕੇ ਜਹਿ ਕਹਿ ਮਿਲਹਿ ਹੋਹਿ ਨਰ ਬ੍ਰਿੰਦ*। ਸੱਤਨਬਾਕ ਪਤਿਆਵਹਿੰ[੧] ਕੇਤਿਕ ਕਰਾਮਾਤ ਮਹਿੰ ਲਖਹਿ ਬਿਲੰਦ। ਅੰਬਰ, ਪਸ਼ਮੰਬਰ, ਪਾਟੰਬਰ ਅਰਪਹਿੰ ਦਰਬ ਮਨਾਇ ਮੁਕੰਦ† ॥੧੯॥ਜੋ ਸ਼ਰਧਾਧਰਿ ਹੋਇ ਮਮੋਖੂ[੨]ਉਪਦੇਸ਼ਹਿ ਦੇ ਆਤਮਗਯਾਨ। ਜੋ ਉਪਾਸਨਾ ਕੇ ਅਧਿਕਾਰੀ ਸੱਤਿਨਾਮ ਲਿਵ ਦੇਂ ਪ੍ਰਭੁ ਧਯਾਨ । ਜਗਤ ਬਿਖੈ ਸ਼ੁਭ ਪੰਥ ਪ੍ਰਕਾਸ਼ਹਿੰ,ਚਲਹਿੰ ਜਿ ਨਰ ਭਵ ਬੰਧਨਹਾਨਿਹ੍ਵੈ ਜੁ ਸਿੱਖ ਤਿਹ ਅੰਗ ਸੰਗ ਰਹਿੰ, ਹਲਤ ਪਲਤ ਮਹਿੰ ਰੱਛਾ ਠਾਨਿ ॥ ੨੦ ॥ ਦੁਰਮਤਿ ਕਾਟਿ ਸੁਮਤਿ ਉਪਦੇਸ਼ਹਿੰ,–ਸੱਤਨਾਮ ਸਿਮਰਨ ਕੋ ਦੀਨ । ਦੀਨ ਪ੍ਰਭੂ ਕੇ ਆਗੈ ਰਹੁ ਨਿਤ,ਤਨ ਹੰਤਾ ਕੋ ਹਾਨਿ ਪ੍ਰਬੀਨ ! ਬੀਨ ਬੀਨ ਕੈ[੩] ਹਨਹੁ ਬਿਕਾਰਨ, ਭਾਣਾ ਮਾਨਿ ਸ਼ਾਂਤਿ ਚਿਤ ਲੀਨਿ । ਲੀਨਿ ਕਹਾਂ ਨਰ ਕੋ ਤਨ ਧਾਰੇ[੪] ਗੁਰੁ ਬਚਮਾਨਿ ਜਿਨੋਂ ਨਹਿੰ ਕੀਨਿ–[੭]॥੨੧॥ਸ੍ਰੈਯਾ॥ਸ਼੍ਰੀ ਗੁਰੁ ਤੇਗ ਬਹਾਦਰ ਕੀ ਇਮ ਕੀਰਤਿ ਚਾਰੁ ਮਹਾਂ ਬਿਸਤਾਰੀ। ਪਾਇਨ ਪਾਸ ਉਪਾਇਨ ਕੋ ਅਰ-ਪਾਵਤਿ ਹੈਂ ਉਰ ਪ੍ਰੇਮ ਸੁ ਧਾਰੀ।ਜਾਚਤਿ ਹੈਂ ਮਨ ਬਾਂਛਤਿ ਕੋ ਪਰਸੀਦਤਿ ਦੇਤਿ ਸਭੈ ਸੁਖਕਾਰੀ।ਦੀਨਦਿਆਲ ਕੀ ਬਾਨ ਇਹੈ ਨਿਜ ਪੈਜ ਪੁਜਾਵਤਿ ਪ੍ਰੀਤਿ ਨਿਹਾਰੀ ॥ ੨੨ ॥ ਪਟਨਾ ਪੁਰਿ ਬਾਸ ਬਿਸਾਲ ਬਸੈ, ਸਭਿ ਭਾਂਤਿ ਬਿਲਾਸਤਿ ਹੈਂ ਨਰ ਨਾਰੀ। ਧਨਵਾਨ ਮਹਾਨ ਅਨੇਕ ਹੀ ਮਾਨਵ ਕੰਚਨ ਭੂਖਨ ਹੀਰਨਿ ਧਾਰੀ ।ਮੁਕਤਾ ਗਨ ਹਾਰ, ਸੁ ਕੁੰਡਲ ਚਾਰੁ, ਉਦਾਰ ਬਡੇ ਭੁਜ ਅੰਗਦ ਵਾਰੀ[੫]। ਤਨ ਅੰਬਰ ਰੀਤਿ ਅਨੇਕਨਿ ਕੋ ਜਿਮ ਅੰਬਰ ਮੈਂ ਉਡ ਹੈਂ ਦੁਤਿ ਭਾਰੀ[੬]॥੨੩॥ਵਾਹਨ ਹੈ,ਗਜ,ਪਾਲਕੀ[੭],ਸੁੰਦਰ ਮੰਦਰਅੰਦਰ

---

[੧]ਪਰਖਦੇ ਹਨ ਕਿ ਸਤਿਗੁਰ ਦੇ ਵਾਕ ਸੱਚੇ ਹਨ। [੨]ਮੋਖ ਦੀ ਇੱਛਾ ਵਾਲੇ। [੩]ਚੁਣ ਚੁਣ ਕੇ। [੪]ਨਰ ਤਨ ਧਾਰਕੇ ਕੀ ਲਿਆ ਉਹਨਾਂ ਨੇ ਜਿਨ੍ਹਾਂ ਨੇ। [੫]ਬਾਹਾਂ ਪਰ ਬਹੁੱਟਿਆਂ ਵਾਲੇ। [੬]ਸਰੀਰ (ਤੇ ਪਹਿਨੇ) ਅਨੇਕ ਤਰ੍ਹਾਂ ਦੇ ਕਪੜਿਆਂ ਦੀ ਸ਼ੋਭਾ ਐਉਂ ਹੈ ਜਿਵੇਂ ਅਕਾਸ਼ ਵਿਚ ਤੁਰਿਆਂ (ਦੇ ਅਨੇਕਾਂ ਝੁੰਡਾਂ ਦੀ ਸ਼ੋਭਾ ਹੈ)। [੭]ਸਵਾਰੀਆਂ ਹਨ ਘੋੜੇ, ਹਾਥੀ, ਪਾਲਕੀ।

*ਪਾ:–ਧਰਿ ਧਰ ਸ਼ਰਧਾ ਨਿਤ ਪ੍ਰਤਿ ਆਵਤ ਸੰਗਤ ਕਰਹਿੰ ਗੁਰੂ ਕੀ ਬ੍ਰਿੰਦ।

†ਛਾਪੇ ਦੇ ਨੁਸਖਿਆਂ ਵਿਚ ਇਕ ਤੁਕ ਏਥੇ ਹੋਰ ਬੀ ਹੈ:–'ਕਰੀ ਕਾਮਨਾ ਪੂਰਨ ਕਰਤੇ ਸ੍ਰੀ ਗੁਰੂ ਤੇਗ ਬਹਾਦਰ ਚੰਦ'। ਇਸ ਦੇ ਨਾਲ ਛੰਦ ਦੀਆਂ ਪੰਜ ਤੁਕਾਂ ਹੋ ਜਾਂਦੀਆਂ ਹਨ।

ਬਾਹਰ ਸੋਭਾ[1]। ਧਾਮ ਧੁਜਾ[2] ਅਭਿਰਾਮ ਬਨੀ ਜਨੁ ਪੰਖ ਲਗਾਇ ਚਹੈਂ ਉਡ ਜੋਭਾ[3]। ਪੌਰ ਬਡੇ ਜੁਗ ਕੌਰ ਸਜੇ[4], ਸਭ ਠੌਰ ਸਜੈਂ ਧੁਨਿ ਆਨੰਦ ਦੇਭਾ[5]।ਦੇਖਨੋ ਸੁ ਜਾਇ ਕਿਤੇ ਦਿਨਮੈਂ,ਬਡ ਦੂਰ ਲਗੌਂ ਬਸਿਓ ਪੁਰਿਏਭਾ। ॥੨੪॥ਬਾਗ ਬਿਸਾਲ ਖਰੇ ਫਲ ਲਾਗਿ ਦਿਵਾਰ[6]ਬਨੇ ਬਹੁਰੰਗਨਿ ਕੋ।ਭਲ੍ਲ, ਤਮਾਲ, ਉਦਾਲਕ[7] ਦਾੜਮ[8] ਸ਼੍ਰੀ ਫਲ[9] ਸ਼ੋਭਤਿ ਰੰਗਨ ਕੋ[10]।ਜਾਮਨ ਕੋ ਕਦਲੀਨ[11]ਬਗੀਚਨਿ ਸੀਂਚਤਿ ਨੀਰ ਅਪੰਗਨ ਕੋ[12]।ਬੇਲ ਤੰਬੂਲਨਕੀ ਅਮਰੂਦ ਸੁ ਪਾਤ ਅਨੇਕ ਹੀ ਢੰਗਨਿ ਕੋ[13]॥ ੨੫ ॥ ਬਾਰੀ ਫਿਰੈ ਬਰ ਬ੍ਰਟਨ ਮੈਂ, ਸਬਜ਼ੀ ਸਬਿ ਜੀ ਹਰਖੰਤਿ ਨਿਹਾਰੀ[14]। ਹਾਰੀ ਧਨੇਸਰ ਕੀ ਨਲਨੀ ਛਬਿ ਯੌ ਨਲਨੀ ਬਿਕਸੈ ਸੁਖਕਾਰੀ[15]। ਕਾਰੀ ਸੁ ਕੋਕਲਕਾ ਕੁਹਕਾਵਤਿ[16], ਮੋਰਨ ਸ਼ੋਰ, ਸੁ ਭੌਰ ਗੁੰਜਾਰੀ। ਜਾਰੀ ਬਸੰਤ ਜਹਾਂ ਬਹੁ ਹੋਵਤਿ[17] ਯੌਂ ਚਹੁ ਓਰ ਖਿਰੀ ਫੁਲਵਾਰੀ ॥ ੨੬ ॥ ਦੋਹਰਾ ॥ ਨਦੀ ਬਹੱਤਰ ਜਹਿੰ ਮਿਲੀ ਬਹੀ ਸਰਬ ਇਕ ਥਾਇੰ।ਜਲ ਕੀ ਲੀਲ੍ਹਾ ਅਨਿਕ ਬਿਧਿ ਕਰਹਿ ਨਾਰਿ ਨਰ ਚਾਇ ॥ ੨੭ ॥ ਮਹਾਂ ਨਗਰ ਬਰਨੋ ਕਹਾਂ ਤਿਹ ਕੋ ਸਰਬ ਸਮਾਜ। ਤੇਗ ਬਹਾਦਰ ਗੁਰ ਤਹਾਂ ਟਿਕੇ ਗ਼ਰੀਬ ਨਿਵਾਜ ॥ ੨੮ ॥ ਸੋਰਠਾ ॥ ਨਰ ਨਾਰੀ ਸਮੁਦਾਇ ਦਰਸ਼ਨ ਦਰਸਹਿ ਗੁਰੂ ਕੋ। ਰਿਦੈ ਹਰਖ ਅਧਿਕਾਇ ਬਡੇ ਭਾਗ ਨਿਜ ਜਾਨਿ ਕੈ ॥ ੨੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਪਟਨੇ ਆਵਨਿ' ਪ੍ਰਸੰਗ ਬਰਨਨੰ ਨਾਮ ਅਸ਼ਟ ਪੰਚਾਸ਼ਤਿ ਅੰਸੂ ॥ ੫੮॥ ੫੯. [ਜਰਾ ਸੰਧੁ ਪ੍ਰਸੰਗ]।

ਦੋਹਰਾ॥ਸ਼੍ਰੀ ਗੁਰੁ ਪਟਨੇਪੁਰਿ ਬਿਖੈ ਰੰਮਨਸਥਾਨ ਨਿਹਾਰਿ[18]।–ਸਾਹਿਬਜ਼ਾਦੇ ਕੋ ਜਨਮ ਹੁਇ ਹੈ ਇਹਾਂ–ਬਿਚਾਰ ॥ ੧ ॥ ਸੈਯਾ ॥ ਸੰਗਤਿ ਆਇਸੁ ਸੀਸ

[1]ਚਿੱਟੇ ਹਨ। [2]ਘਰ ਦੀਆਂ ਝੰਡੀਆਂ। [3]ਜਿਤਨੇ (ਘਰ ਹਨ) ਮਾਨੋ ਖੰਭ ਲਗਾਕੇ ਉਡਣਾ ਚਾਹੁੰਦੇ ਹਨ। [4]ਦੇਹਾਂ ਕੋਲਿਆਂ ਵਿਚ ਵਡੇ ਦਰਵਾਜੇ ਸਜ ਰਹੇ ਹਨ (ਅ) ਕੌਰ=ਤਖ਼ਤੇ [ਸੰਪ੍ਰਦਾ]। [5](ਨਗਾਰੇ) ਵੱਜਕੇ ਆਨੰਦ ਦੀ ਧੁਨ ਦੇ ਰਹੇ ਹਨ। (ਅ) ਬ੍ਰਹੋ ਵਜਣ ਦੀ ਅਵਾਜ। [6]ਬਾਗ਼ ਦੀਆਂ ਕੰਧਾਂ। [7]ਲਸੂੜਾ। [8]ਅਨਾਰ। [9]ਨਾਲੀਅਰ। [10]ਰੰਗ ਰੰਗ ਦੇ। [11]ਕੇਲਿਆਂ ਦੇ। [12]ਚਿਕੜ ਰਹਿਤ (ਨਿਰਮਲ) ਪਾਣੀ ਨਾਲ ਸਿੰਜਦੇ ਹਨ। [13]ਪਾਨਾਂ ਦੀਆਂ ਵੇਲਾਂ ਤੇ ਅਮਰੂਦਾਂ ਦੇ ਸੁਹਣੇ ਪੱਤੇ ਅਨੇਕ ਤਰਾਂ ਦੇ। [14]ਸਾਰੇ ਜੀ ਹਰਿਆਈ ਵੇਖਕੇ ਆਨੰਦ ਹੁੰਦੇ ਹਨ। [15]ਖਿੜੀਆਂ ਹੋਈਆਂ ਕੁਮੁਦਨੀਆਂ ਦੀ ਛਬਿ ਐਉਂ ਸੁਖਦਾਈ ਹੋ ਰਹੀ ਹੈ ਕਿ (ਧਨੇਸੁਰ ਦੀ ਨਲਿਨੀ=) ਕੁਬੇਰ ਦੇ ਬਾਗ਼ ਦੀ (ਸ਼ੋਭਾ) ਮਾਤ ਪੈ ਗਈ। [ਸੰਸ:, ਨਲਿਨੀ=ਕਮਲਨੀ। ਕੁਮੁਦਨੀ ਨਲਿਨੀ ਨੰਦਨ=ਕੁਬੇਰ ਦਾ ਬਾਗ਼]। [16]ਕਾਲੀਆਂ ਕੋਇਲਾਂ ਕੂਕਦੀਆਂ ਹਨ। [17]ਮਾਨੋਂ ਬਸੰਤ ਦਾ ਆਰੰਭ ਹੈ [ਅ:, ਜਾਰੀ=ਰਵਾਂ ਭਾਵ ਸ਼ੁਰੂ]। [18]ਸੁੰਦਰ ਅਸਥਾਨ ਦੇਖਿਆ।

ਨਿਵਾਇਉ ਪਾਇਨ ਪਾਇਨ ਪੈਅਰਪੈਂਤੇ।[1]ਭਾਗ ਬਡੇ ਹਮਰੇ ਧੈਨ ਹੈ ਨਿਜ ਲੋਚਨ ਤੇ ਤੁਮ ਕੋ ਦਰਸੈਂਤੇ। ਸੇਵਕ ਆਪਨਿ ਜਾਨਿ ਦਯਾਨਿਧਿ ਆਇ ਨਿਹਾਲ ਕਿਏ ਸੁਖਵੈਂਤੇ । ਕੀਜਿਯੇ ਆਪ ਮਹਾਂ ਸੁਖ ਯਾ ਪੁਰਿ, ਜੋਵ ਕਰੈਂ ਹਮ ਜਨੋਂ ਬਿਤਵੈਂਤੇ[1] ॥ ੨ ॥ ਨਾਂਹਿ ਤ ਦੂਰ ਪੰਜਾਬ ਕੋ ਦੇਸ਼ ਥੋ ਜੋ ਸਕੈ ਤਿਹ ਠਾਂ ਨਰ ਜਾਈ। ਹੈ ਪਰਿਵਾਰ ਜੰਜਾਰ ਮਹਾਂ ਜਿਸ ਤੇ ਨਿਕਸਨੋ ਨਹਿੰ ਜਾਇ ਕਦਾਈ[2] । ਸੋਵਤਿ ਦੇਤਿ ਉਠਾਇ ਕਿਸੀ ਕਉ ਸੋ ਹਮਰੀ[3] ਗਤਿ ਭੀ ਸੁਖਦਾਈ ! ਰੋਜ ਸਰੋਜ ਪਦੰ[4] ਦਰਸੈਂ,ਘਰ ਕਾਰ ਕਰੈਂ, ਭਨੋ ਲਾਭ ਮਹਾਈ[5,7] ॥੩॥ ਯੌਂ ਸਭਿ ਸੰਗਤਿ ਭਾਉ ਕਰਨੋ ਅਰਦਾਸ ਕਰੀ ਪੁਨ ਆਪਸ ਮਾਂਹੀ।ਸੁੰਦਰ ਮੰਦਿਰ ਕੋ ਬਨਵਾਇ ਸਭੀ ਰੁਤਿ ਮੈਂ ਸੁਖਦਾ, ਦੁਖ ਨਾਂਹੀ । ਕੀਨਿ ਉਤਾਇਲ ਤਯਾਰ ਅਵਾਸ ਕੋ ਔਰ ਸਮਾਜ ਸਭੈ ਬਿਧਿ ਜਾਹੀ[6]।ਆਪ ਕਰਨੋ ਬਿਸਰਾਮ ਦਯਾਨਿਧਿ ਸਿੱਖਨਿ ਕਾਮਨ ਪੂਰ ਕਰਾਹੀਂ ॥੪॥ਜਿਮ ਜਾਚਤਿ ਹੈਂ ਅਰੁ ਸੇਵਤਿ ਹੈਂ ਤਿਮ ਦੇਵਤਿ ਹੈਂ ਗੁਰੁਰੂਪ ਉਦਾਰੇ। ਨਰ ਨਾਰਿਨਿ ਕੇ ਗਨਹੈ ਸ਼ਰਧਾ ਧਰਿ ਸ਼੍ਰੀ ਮੁਖ ਕੋ ਦਰਸੈਂ ਦਰਬਾਰੇ।ਇਕ ਆਵਤਿ ਹੈਂ ਇਕ ਜਾਵਤਿ ਹੈਂ ਇਕ ਪਾਵਤਿ ਹੈਂ ਮਨਬਾਂਛਤਿ ਸਾਰੇ । ਬਹੁ ਭਾਂਤਿ ਉਪਾਇਨ ਪਾਇਨ ਪੈਅਰਪੈਂਬਿਨਤੀਯੁਤਿ ਬੰਦਨਧਾਰੇ॥੫॥ ਤੇਪਈ॥ ਸ਼੍ਰੀ ਗੁਜਰੀ ਸਾਧ੍ਵੀ[7] ਕੋ ਭ੍ਰਾਤਾ । ਨਾਮ ਕ੍ਰਿਪਾਲ ਜਗਤ ਬੱਖਨਾਤਾ । ਪੁਰਿਮੈਂ ਕਿਤਿਕ ਦਨੋਸ ਕਰਿ ਬਾਸ। ਬੈਠੇ ਹੁਤੇ ਸਤਿਗੁਰੂ ਪਾਸ ॥ ੬॥ ਅਪਰ ਸਿੱਖ ਸੇਵਕ ਗੁਰ ਤੀਰ । ਦਰਸ਼ਨ ਕਰਹਿੰ ਨਰਨਿ ਕੀ ਭੀਰ । ਤਬਿ ਕ੍ਰਿਪਾਲ ਨੇ ਬੂਝਨਿ ਕੀਨੋ ।[8]ਆਪ ਜਗਤ ਕੇ ਗੁਰੂ ਪ੍ਰਬੀਨੋ ॥੭॥ ਭੂਤ ਭਵਿੱਖਨ ਅਨੇਕ ਬ੍ਰਿਤਾਂਤ । ਤੁਮਰੇ ਰਿਦੇ ਸਭਿਨਿ ਕੀ ਗਯਾਤ । ਨਗਰ ਬਿਸਾਲ ਮਨੋਹਰ ਮਹਾਂ । ਧਨੀ ਪੁਰਖ ਬੈਠੇ ਜਹਿੰ ਕਹਾਂ ॥੮॥ ਮੰਦਿਰ ਬਰ ਸੁੰਦਰ ਬਡ ਕਰੇ। ਨਰ ਨਾਰੀ ਗਨ ਆਨੰਦ ਭਰੇ। ਸਤਿਗੁਰੁ ਕੀ ਸੰਗਤ ਸਮੁਦਾਇ। ਰਾਵਰਿ ਕੋ ਦਰਸੈ ਹਰਖਾਇ ॥ ੯ ॥ ਚਲੈ ਪ੍ਰਵਾਹ ਬਿਮਲ ਬਹੁ ਪਾਨੀ। ਸਕਲ ਦੇਸ਼ ਸ਼ੋਭਤਿ ਗੁਨ ਖਾਨੀ। ਭਾਂਤਿ ਭਾਂਤਿ ਕੇ ਉਪਬਨ ਖਰੇ। ਫਲ ਫੂਲਨਿ

[1]ਇਸ ਪੁਰ ਵਿਖੇ ਆਪ ਮਹਾਂ ਸੁਖ ਭੋਗਣਾ ਕਰੋ, ਜਿੰਨਾ ਜਿੰਨਾ ਵਿੱਤ ਹੋਵੇਗਾ ਸੇਵਾ ਕਰਾਂਗੇ। [2]ਕਦੇ ।ਬੀ । [3]ਜਿਵੇਂ ਕਿਸੇ ਸੁੱਤੇ ਹੋਏ ਨੂੰ ਜਗਾਕੇ (ਕੋਈ ਚੀਜ਼) ਦੇਵੇ ਇਉਂ ਸਾਡੀ ਗਤ ਹੋਈ ਹੈ ਹੇ ਸੁਖਦਾਈ ਜੀ ! । [4]ਚਰਨ ਕਵਲ । [5]ਬਹੁਤ ਹੀ ਲਾਭ ਹੋਇਆ ਹੈ । [6]ਭਾਵ ਜਿਸਤਰ੍ਹਾਂ ਮੰਦਿਰ ਤਿਆਰ ਕੀਤਾ ਤਿਸੀ ਤਰ੍ਹਾਂ ਹੋਰ ਸਮਾਜ ਤਿਆਰ ਕਰ ਲਿਆ । [7]ਨੇਕ, ਪਤੀਬ੍ਰਤਾ (ਅ) ਇਸਤ੍ਰੀ।

ਯੁਤਿ ਤਰੁ ਦਲ ਹਰੈ[1] ॥੧੦॥ ਇਸ ਮਹਿੰ ਭਯੋ ਕੌਨ ਬਡ ਰਾਜਾ?।ਜਿਸਨੇ ਸਕਲ ਬਸਾਇ ਬਿਰਾਜਾ[2] । ਸੁੰਦਰ ਦੇਸ਼ ਰਾਜ ਜਿਨ ਕੀਨਸਿ । ਕਰੋ ਸੁਨਾਵਨਿ ਸਕਲ ਪ੍ਰਬੀਨਸ[3] ॥੧੧॥ ਦੋਹਰਾ ॥ ਸੁਨਿ ਕੈ ਸਭਿ ਸੰਗਤ ਬਿਖੈ ਜਾਨਿ ਰਿਦੈ ਇਤਿਹਾਸ। ਤੇਗਬਹਾਦਰ ਸ਼੍ਰੀ ਗੁਰੂ ਕਹਨੋ ਸਭਿਨਿ ਸ਼ਿਖ ਪਾਸ ॥੧੨॥[4]ਇਸੀ ਦੇਸ਼ ਮੈਂ ਹੋਤਿ ਭਾ ਨ੍ਰਿਪਤਿ ਬ੍ਰਿਹਦਰਥ*ਨਾਮ। ਤੀਨ ਛੁਹਨੀ ਸੈਨਪਤਿ ਅਤਿ ਸੂਰੋ ਬਲਿ ਧਾਮ ॥ ੧੩ ॥ ਚੌਪਈ ॥ ਇੰਦ੍ਰ ਸਮਾਨ ਮਹਾਂ ਬਲਿ ਸੂਰਾ । ਸਕਲ ਭਾਂਤਿ ਐਸ਼੍ਵਰਜ ਪੂਰਾ । ਰੱਛਾ ਕਰਤਿ ਦੇਸ਼ ਇਸ ਕੇਰੀ।ਸਭਿ ਮਾਨਹਿੰ ਜਿਹ ਆਨ[5]ਬਡੇਰੀ॥੧੪॥ ਕਾਂਸ਼ੀ ਨ੍ਰਿਪ ਕੀ ਤਨਿਯਾ ਦੋਇ । ਤਿਨ ਕੋ ਬਯਾਹ ਆਨਿ ਘਰਿ ਸੋਇ[6] । ਚਿਰੇਕਾਲ ਤਿਸ ਕੋ ਬਿਤ ਗਯੋ।ਪੁੱਤ੍ਰ ਨਹੀਂ ਘਰਿ ਨ੍ਰਿਪ ਕੋ ਭਯੋ॥੧੫॥ਜੱਗ ਅਨੇਕ ਸਦੱਛਨ[7]ਕੀਨੇ। ਅਪਰ ਉਪਾਇ ਭੂਪ ਕਰਿ ਲੀਨੇ । ਤਊ ਨ ਸੁਤ ਉਪਜਨੋ ਸੁਖਦਾਇ । ਚਿੰਤਾਤੁਰ ਹੋਵਤਿ ਪਛੁਤਾਇ ॥ ੧੬ ॥ ਚੈਦ੍ਰਿਕ ਨਾਮ ਰਿਖੀਸ਼ੁਰ ਏਕ । ਤਿਸ ਕੇ ਗੁਨ ਸੁਨਿ ਸ਼ੁੰਨ ਅਨੇਕ । ਲੈ ਅਪਨੇ ਸੰਗ ਦੋਨਹੁੰ ਰਾਨੀ।ਨ੍ਰਿਪਤ ਜਾਇ ਤਿਹ ਸੇਵਾ ਠਾਨੀ ॥ ੧੭ ॥ ਬ੍ਰਿਛ ਅੰਬ ਕੋ ਤਿਹ ਥਲ ਖਰਨੋ । ਤਰੇ ਰਿਖੀਸ਼ੁਰ ਨੇ ਤਪ ਕਰਨੋ । ਅਨਿਕ ਭਾਂਤਿ ਕੇ ਤਪ ਕੋ ਤਾਪਤਿ।ਰਿਦੈ ਸੁੱਧ ਸ਼੍ਰੀ ਪ੍ਰਭੁ ਕੋ ਜਾਪਤਿ ॥ ੧੮ ॥ ਕੇਤਿਕ ਦਿਨ ਜਬਿ ਸੇਵਾ ਠਾਨੀ । ਕ੍ਰਿਪਾ ਦ੍ਰਿਸ਼ਟਿ ਦੇਖੀ ਮੁਨਿ ਗ੍ਯਾਨੀ।ਤਿਸਹਿ ਅੰਬ ਕੇ ਫਲ ਕੋ ਦੀਨ।–ਪੁੱਤ੍ਰਬਲੀ ਹੁਇ ਸੂਰ ਅਦੀਨ[8]–॥ ੧੯ ॥ ਲੈ ਹਰਖਨੋ ਰਾਜਾ ਬੁਧਿਵਾਨ । ਘਰ ਨਿਜ ਗਮਨਨੋ ਬੰਦਨ ਠਾਨਿ ।ਦੁਇਦਾਰਾ ਪ੍ਯਾਰੀ ਸਮ[9] ਜਾਨੈ।–ਕਿਸਕੋ ਦੇਉਂ–ਚਿਤਵਨੋ ਠਾਨੈ ॥ ੨੦ ॥–ਇਕ ਦੁਖ ਪਾਵਹਿ ਇਕ ਹਰਖਾਇ । ਇਹ ਬਿਧਿ ਨਹਿੰ ਮੇਰੇ ਮਨ ਆਇ।ਗੁਨ ਸਰੂਪ ਮੈਂ ਦੁਊ ਸਮਾਨ । ਮੋ ਮਹਿੰ ਪੀਤ ਕਰੈਂ ਸਮ[10]ਜਾਨਿ–॥ ੨੧ ॥ ਬਹੁਤ ਕਾਲ ਚਿਤਵਨੋ ਮਨ ਮਾਂਹਿ । ਇਕ ਕੋ ਦੇਨਿ ਰੁਚੈ ਚਿਤ ਨਾਂਹਿ । ਫਲ ਦੁਖੰਡ ਕਰਿ ਕੈ ਕਰ ਲੀਨਿ । ਦੁਹ ਨਾਰੀ ਪ੍ਯਾਰੀ ਕੋ ਦੀਨਿ ॥ ੨੨ ॥ ਹੁਇ ਪ੍ਰਸੰਨ ਦੋਨਹੁੰ ਫਲ ਲਹਨੋ । ਖਾਏ,

[1]ਹਰੇ ਪੱਤੇ ਵਾਲੇ ਬਿੱਛ।[2]ਸਥਾਪਨ ਕੀਤਾ। [3]ਦੀਨ । [4]ਵਿਵਾਹ ਕਰਕੇ ਓਹ ਘਰ ਲਿਆਂਦੀਆਂ। [5]ਸਹਿਤ ਦੱਛਣਾਂ ਦੇ। [6]ਜੋ ਕਿਸੇ ਅੱਗੇ ਦੀਨ ਨਾ ਹੋਵੇਗਾ। [7]ਇਕੋ ਜੇਹੀਆਂ। [8]ਇਕੋ ਜੇਹੀ।

*ਇਹ ਪੌਰਾਣਕ ਕਥਾ ਕਵਿ ਜੀ ਸੁਨਾਉਣ ਲਗੇ ਹਨ ਜਿਸ ਵਿਚ ਜਰਾਸੰਧ ਦੇ ਜਨਮ ਦਾ ਹਾਲ ਹੈ।

ਕਿਤਿਕ ਦਿਨਨ ਗੂਢ ਭਯੋ[1]। ਭੂਪਤ ਕੇ ਮਨ ਹਰਖ ਉਪਾਵਾ ।ਗਰਭਵਤੀ ਦੇਖਤਿ ਸੁਖ ਪਾਵਾ ॥ ੨੩ ॥ ਅਵਧਿ ਗਰਭ[2] ਜਬਿ ਪੂਰਨ ਭਈ। ਜਨਮੇ ਪੁੱਤ੍ਰ ਦੁਹਨਿ ਗਤਿ ਨਈ। ਅਰਧ ਅਰਧ ਜਨਮੇ ਤਨ ਦੋਇ। ਨਿਰਖਤਿ ਨਾਰਿ ਬਿਸਮ ਰਹੀ ਹੋਇ॥ ੨੪ ॥ ਤਾਂਕੋ ਜਾਨਜੋ[3] ਭਾ ਉਤਪਾਤ[4]। ਅਹੈਂ ਖੰਡ ਦੁਇ ਏਕੋ ਗਾਤ[5] । ਅੰਬਰ ਬਿਖੈ ਲਪੇਟਜੋ ਤਾਂਹਿ। 'ਗੋਰਹੁ ਵਹਿਰ ਬਿਲੋਕਹੁ ਨਾਂਹਿ' ॥੨੫॥ ਇਕ ਤ੍ਰਿਯ ਨੇ ਲੇ ਬਾਹਰ ਡਾਰਜੋ।ਜਰਾ ਰਾਖਸ਼ੀ[6] ਗਿਰਤਿ ਨਿਹਾਰਜੋ। ਗਈ ਸ਼ੀਘ੍ਰ ਭੱਖਨਹਿ ਕੇ ਕਾਰਨ । ਆਮਿਖ ਸ਼ੋਣਤ ਕਰਤਿ ਅਹਾਰਨਿ ॥ ੨੬ ॥ ਦੇਖਜੋ ਤਿਹ ਉਠਾਇਕੈ ਜਬੈ ।ਅਚਰਜ ਭਈ ਨਈ ਗਤਿ ਸਬੈ। ਬਡ ਬਲ ਸੋਂ ਗਹਿ ਭਾਰੀ ਭਾਰ। ਜੋਰਤਿ ਭਈ ਜਰਾ ਤ੍ਰਿਸ ਬਾਰ[7] ॥ ੨੭ ॥ ਏਕ ਨੈਨ ਕਰ ਪਦ ਇਕ ਕਾਨ । ਪਰਜੋ ਹੁਤੋ ਜਿਹ ਥਾਨ ਭਯਾਨ।ਤਿਹ ਤੇ ਬਲ ਕਰਿ ਕੈ ਸੁ ਲਗਾਯੋ। ਜੀਵਜੋ ਬਾਲਿਕ ਰੁਦਨ ਸੁਨਾਯੋ ॥ ੨੮ ॥ ਸ਼ਬਦ ਭਯੋ ਜਿਮ ਘਨ ਗਰਜੰਤਾ। ਨਗਰ ਲੋਕ ਸੁਨਿ ਚਿੰਤ ਕਰੰਤਾ। ਜਰਾ ਰਾਖਸ਼ੀ ਅਚਰਜ ਮਾਨਜੋ। ਭਈ ਚਿੱਤ੍ਰ[8] ਸਮ ਭੂਸ਼ਨਿ ਠਾਨਜੋ ॥ ੨੯ ॥ ਜਰਾ[9] ਉਠਾਇ ਰਹੀ ਨਹਿ ਹਾਲਜੋ । ਸਗਰੋ ਅਪਨੋ ਓਜ ਸਮ੍ਹਾਲਜੋ। ਬਡੋ ਸ਼ਬਦ ਸੁਨਿ ਊਚ ਰੁ ਨੀਚ । ਧਾਏ ਪਰਜੋ ਰੋਰ ਪੁਰਿ ਬੀਚ ॥ ੩੦ ॥ ਜਰਾ ਰਾਖਸ਼ੀ ਕੋ ਤਹਿਂ ਬਰਜਜੋ।ਨ੍ਰਿਪ ਕੇ ਭਟਨ ਕ੍ਰੋਧ ਕਰਿ ਤਰਜਜੋ[10] । ਲਿਯੋ ਉਠਾਇ ਬਹੁਤ ਨੇ ਮਿਲਿ ਕਰਿ। ਲੇ ਕਰਿ ਪਹੁੰਚੇ ਭੂਪਤ ਕੇ ਘਰ ॥ ੩੧ ॥ ਜਰਾ ਗਈ ਮਹਿਪਾਲਕ ਪਾਸ।—ਹੇ ਨ੍ਰਿਪ ਤੁਮਰੇ ਪੁਰਿ ਮਮ ਵਾਸਾਯਾਂਤੇ ਬਾਲਿਕ ਮੈਂ ਲਖਿ ਪਾਵਾ।ਜੋਰਿ ਦੁਖੰਡ ਆਨਿ ਜਿਯ ਪਾਵਾ[11]—॥੩੨॥ ਨ੍ਰਿਪ ਨੇ ਹੁਇ ਪ੍ਰਸੰਨ ਸੁਤ ਲੀਨਸਿ। ਮੋਦ ਸਹਤ ਦਾਰਾ ਦੁਇ ਦੀਨਸਿ[12] । ਜਰਾ ਰਾਖਸ਼ੀ ਵਿਦਿਆ ਹੋਇ । ਗਈ ਚਿੰਤ ਰਾਜੇ ਕੀ ਖੋਇ ॥ ੩੩ ॥ ਜੱਗਯ ਦਾਨ ਮੰਗਲ ਉਤਸਾਹੂ। ਕਰਤਿ ਭਯੋ ਹਿਤ ਸੋਂ ਨਰਨਾਹੂ[13]। ਜਰਾ ਰਾਖਸ਼ੀ ਸੰਧੁ ਕਰਜੋ ਹੈ। ਜਰਾਸੰਧ ਇਮ ਨਾਮ ਪਰਜੋ ਹੈ ॥ ੩੪ ॥ ਦਿਨ ਦਿਨ ਬਧੈ ਅਧਿਕ ਬਲ ਧਰੈ। ਸ਼ਕਤਿ

---

[1]ਖਾਣ ਤੋਂ ਕਿੰਨੇ ਕੁ ਦਿਨ ਪਿੱਛੋਂ ਗਰਭ ਹੋ ਗਿਆ। [2]ਗਰਭ ਦਾ ਸਮਾਂ। [3]ਤਿਸ ਨੂੰ ਜਾਣਿਆਂ। [4]ਉਪੱਦ੍ਰਵ ਹੋਇਆ ਹੈ। [5]ਇਕ ਸਰੀਰ ਦੇ। [6]ਜਰਾ ਨਾਮੇ ਰਾਖਸ਼ਨੀ ਨੇ। [7]ਜਰਾ ਰਾਖਸ਼ਣੀ ਨੇ (ਖੰਡਾਂ ਨੂੰ) ਜੋੜਿਆ ਉਸ ਵੇਲੇ। [8]ਮੂਰਤੀ। [9]ਜਰਾ ਰਾਖਸ਼ਣੀ। [10]ਤਾੜਿਆ। [11](ਜਦ) ਦੋ ਟੁਕੜੇ ਜੋੜੇ (ਤਦ) ਜਾਨ ਆਕੇ ਪੈ ਗਈ। [12]ਦੋਹਾਂ ਇਸਤ੍ਰੀਆਂ ਨੂੰ ਦਿਤਾ। [13]ਰਾਜਾ।

ਬਿਸਾਲ ਨ੍ਰਿਪਹੁੰ ਸਮ ਕਰੈ ।ਮਹਾਂ ਬਾਹੁ[1] ਆਯੁਤ ਜਿਸ ਛਾਤੀ।ਸ਼ੁਭ ਲੱਛਨ ਸੁੰਦਰ ਸਭਿ ਭਾਂਤੀ॥ ੩੫ ॥ ਬ੍ਰੀਤਤਿ ਭਯੋ ਜਬਹਿ ਚਿਰਕਾਲ । ਸੁਨਿ ਕੈ ਸੋ ਰਿਖਿ ਅਖਿਲ ਹਵਾਲ । ਇਸੀ ਦੇਸ਼ ਚਲਿ ਆਯੋ ਸੋਇ । ਦੇਖਨਿ ਹਿਤ ਨ੍ਰਿਪ ਕੋ ਸੁਤ ਜੋਇ ॥ ੩੬ ॥ ਸੁਨਤਿ ਭੂਪ ਨੈ ਸੁਖ ਕੋ ਮਾਨਾ । ਪੂਜਨ ਕੀ ਲੈ ਸੋਜ ਮਹਾਨਾ । ਦੁਊ ਭਾਰਜਾ ਲੇ ਕਰਿ ਸਾਥ । ਰਿਖਿ ਕੇ ਚਰਨ ਧਰੇ ਨਿਜ ਮਾਥ ॥੩੭॥ ਬਿਨੈ ਭਨੀ ਸਾਦਰ ਬੈਠਾਯੋ।–ਬਡੇ ਭਾਗ ਹਮ ਦਰਸ਼ਨ ਪਾਯੋ । ਮੋ ਪਰ ਕ੍ਰਿਪਾ ਬਿਸਾਲ ਤੁਮਾਰੀ । ਦਿਯੋ ਪੁੱਤ੍ਰ ਜੋਧਾ ਬਲ ਭਾਰੀ ॥੩੮॥ ਅਬਿ ਇਹ ਰਾਜ ਆਪ ਹੀ ਕਰੀਅਹਿ । ਹਮ ਸਭਿਹਿਨਿ ਕੋ ਆਸ਼ੈ ਥਿਰੀਅਹਿ–। ਕਹੈ ਰਿਖੀਸ਼ੁਰ–ਸੁਨਹੁ ਨਰੇਸ਼ । ਤੁਮ ਹੀ ਕੋ ਸ਼ੋਭਤਿ ਸਭਿ ਦੇਸ਼ ॥੩੯॥ ਤਪਸਾ[2] ਬਨਸੋ ਹਮਾਰੋ ਰਾਜ । ਤੁਮ ਹੀ ਰਾਖਹੁ ਸੈਨ ਸਮਾਜ। ਇਹੁ ਸੁਤ ਤੁਮਰੋ ਐਸੋ ਭਯੋ । ਥਿਦਤਹਿ ਸਕਲ ਜਗਤ ਜਸੁ ਲਹਸੋ ॥ ੪੦ ॥ ਜਗਤ ਬਿਖੈ ਇਸ ਕੋ ਸਮ ਭੂਪ । ਨਹੀਂ ਹੋਇ ਹੈ ਮਹਦ ਅਨੂਪ । ਸਭਿ ਰਾਜਨ ਕੋ ਰਾਜਾ ਹੋਇ । ਯਾਕੀ ਸਮਸਰ ਕਰੈ ਨ ਕੋਇ ॥ ੪੧ ॥ ਸੁਰ ਅਸੁਰਨਿ ਕੋ ਜੀਤੈ ਜੁੱਧ । ਕਰਹਿ ਪ੍ਰਜਾ ਕੀ ਰੱਛਾ ਸੁੱਧ । ਜੋ ਨਰਿੰਦ ਇਸ ਪਰ ਚਢਿ ਆਵੈ । ਭੁਜ ਬਲ ਤੇ ਤਿਹ ਹਤਹਿ ਪਲਾਵੈ–॥੪੨॥ ਨ੍ਰਿਪ ਤਪਸੀ ਤੇ ਸੁਨਿ ਕਰਿ ਗਾਥਾ । ਸੁਤ ਗੁਨ ਤੇ ਬਿਸਾਲ ਸੁਖ ਸਾਥਾ[3] । ਰਾਜ ਤਿਲਕ ਅਭਿਖੇਕਨਿ ਕੀਨਾ[4] । ਆਪ ਪੰਥ ਕਾਨਨ ਕੋ ਲੀਨਾ ॥ ੪੩ ॥ ਸੁਤ ਕੋ ਕਹਿ ਸਿੱਖਯਾ ਦੇ ਘਨੀ । ਜੁਗ ਦਾਰਾ ਲੇ ਕਰਿ ਭਾਮਨੀ[5] । ਬਨ ਮੈਂ ਗਮਨਯੋ ਤਪਸੀ ਸੰਗ । ਕੀਨਸਿ ਤਪ ਬਨ ਸੈਲ ਉਤੰਗ[6] ॥ ੪੪ ॥ ਜਰਾਸਧ ਨਿਜ ਪਿਤ ਕੇ ਪਾਛੇ । ਚਤੁਰੰਗਨਿ ਕਰਿ ਧੁਜਨੀ[7] ਆਛੇ । ਜੋ ਨ੍ਰਿਪ ਤਿਸ ਕੀ ਆਗਯਾ ਮੋਰੈ । ਸੰਘਰ ਕਰਿ ਰਿਪੁ ਕੋ ਸਿਰ ਫੋਰੈ ॥ ੪੫ ॥ ਕਿਸ ਕਉ ਕਾਰਾਗਿਹ[8] ਮੈਂ ਡਾਰੇ । ਕਿਸਹਿ ਨਿਕਾਸਹਿ ਛੀਨਹਿ ਸਾਰੇ[9] । ਭਲੀ ਭਾਂਤਿ ਨਿਜ ਰਾਜ ਬਧਾਵ।ਸਭਿ ਪਰ ਅਪਨੋ ਹੁਕਮ ਟਿਕਾਵ।[7]॥੪੬॥

---

[1]ਲੰਮੀਆਂ ਬਾਹਾਂ ਵਾਲਾ, ਸੂਰਬੀਰ । [2]ਤਪੱਸਜਾ ਹੀ । [3]ਪੁੱਤ੍ਰ ਦੇ ਗੁਣਾਂ ਵਾਲਾ ਹੋਣ (ਦੀ ਗੱਲ ਸੁਣਕੇ) ਸੁਖੀ ਹੋਯਾ । [4]ਅਭਿਖੇਕ=ਰਾਜ ਆਦਿ ਦਾ ਅਧਿਕਾਰ ਦੇਣ ਦੇ ਮੰਗਲ ਸਮੇਂ ਵਿਧੀ ਪੂਰਬਕ ਮੰਤ੍ਰ ਪੜ੍ਹਕੇ ਕੁਸ਼ਾ ਆਦਿਕ ਨਾਲ ਜਲ ਛਿੜਕਣਾ । [5]ਸੁਹਣੀਆਂ, ਪਿਆਰੀਆਂ । [6]ਉੱਚੇ ਪਹਾੜਾਂ ਦੇ ਬਨਾਂ ਵਿਚ । [7]ਚਾਰ ਪ੍ਰਕਾਰ ਦੀ ਸੈਨਾ । [8]ਕੈਦ । [9]ਸਾਰੇ (ਦੇਸ਼) ਖੋਹ ਲਵੇ ।

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ 'ਜਰਾਸੰਧ' ਪ੍ਰਸੰਗ ਬਰਨਨੰ ਨਾਮ ਊਨਸਸ਼ਟੀ ਅੰਸੁ ॥ ੫੯ ॥ ੬੦. [ਜਰਾਸੰਧ ਪ੍ਰਸੰਗ]।

ਦੋਹਰਾ ॥ *ਭਏ ਕ੍ਰਿਸ਼ਨ ਅਵਿਤਾਰ ਪ੍ਰਭੁ ਮਹਾਂਬੀਰ ਬਲਵਾਨ। ਜਨਮ ਭੂਮੋ ਮਥਰਾ ਬਿਖੈ ਬਿਦਤੋ ਗੋਕਲ ਥਾਨ ॥ ੧ ॥ ਚੌਪਈ ॥ ਦੁਸ਼ਟਨਿ ਮਹਾਂ ਪੂਤਨਾ ਮਾਰੀ[1]। ਤ੍ਰਿਣਾਵਰਤ[2] ਕੀ ਦੇਹ ਬਿਦਾਰੀ। ਬਾਲ ਸਰੂਪ ਬਿਖੈ ਇਹ ਨਾਸੇ। ਬ੍ਰਿਧਤਿ ਭਏ ਗਨ ਗੋਪ ਅਵਾਸੇ[3] ॥ ੨ ॥ ਦੈਤ ਅਘਾਸੁਰ[4], ਧੇਨਕ[5] ਮਾਰਾ। ਕੇਸੀ[6] ਕੋ ਬਲ ਕਰਿ ਸੰਘਾਰਾ। ਮਥਰਾ ਕੋ ਅਕ੍ਰੂਰ[7] ਲੈ ਆਵਾ। ਪ੍ਰਥਮ ਕੁਦਡ[8] ਦੁਖੰਡ ਕਰਾਵਾ ॥ ੩ ॥ ਮੱਲ ਚੰਡੂਰ ਸੁ ਮੁਸ਼ਟਕ[9] ਮਾਰਾ। ਪੁਨ ਨ੍ਰਿਪ ਕੰਸ ਦੁਸ਼ਟ ਸੰਘਾਰਾ। ਜਰਾਸੰਧ ਕੋ ਹੁਤੋ ਜਮਾਤਾ। ਜਬਿ ਘਨ ਸ਼ਯਾਮ ਕੀਨਿ ਖਲ ਘਾਤਾ[10] ॥ ੪ ॥ ਸੁਤਾ ਗਈ ਪਿਤ ਪਾਸ ਪੁਕਾਰੀ। ਬਿਧਵਾ ਦੇਖਿ ਅਧਿਕ ਦੁਖਿਆਰੀ। ਜਰਾਸੰਧ ਕੋਪਜੋ ਬਲ ਭਾਰੀ। ਸਕਲ ਬਾਹਨੀ ਕੀਨਸਿ ਤਯਾਰੀ ॥੫॥ ਉਤਸਾਹਿਤ ਭੂਪਤ ਤਬਿ ਚਢਜੋ।–ਹਤੋਂ ਹਲੀ ਹਰਿ[11]–ਕ੍ਰੋਧ ਸੁ ਬਢਜੋ।ਮਥਰਾ ਘੇਰਿ ਕਰਜੋ ਸੰਗ੍ਰਾਮੂ। ਲਾਖਹੁ ਭਟ ਪਹੁੰਚੇ ਜਮਧਾਮੂ ॥ ੬ ॥ ਰਣ ਭੈਰਵ ਕਰਿ ਕੈ ਬਹੁ ਬਾਰਿ। ਹਟਿ ਹਟਿ ਗਯੋ ਪ੍ਰਭੂ ਤੇ ਹਾਰਿ। ਪੁਨਹਿ ਦ੍ਵਾਰਕਾ ਸਿੰਧ ਮਝਾਰੇ। ਰਚੀ ਪੁਰੀ[12] ਬਸ ਰਹੁ ਸੁਖਾਰੇ ॥ ੭ ॥ ਕਿਤਿਕ ਕਾਲ ਬੀਤਜੋ ਤਿਸ ਪਾਛੇ। ਪਾਂਡਵ ਭਏ ਸੂਰਮਾ ਆਛੇ। ਰਾਜਸੂਅ ਕੋ ਚਾਹਤਿ† ਕਰਜੋ। ਸ਼ਤ੍ਰੁ ਅਜਾਤ ਮਨੋਰਥ ਧਰਜੋ[13] ॥ ੮ ॥ ਤਹਿੰ ਤੇ ਸ਼੍ਰੀ ਘਨਸ਼ਯਾਮ ਬੁਲਾਏ। ਅੰਤਿ ਪ੍ਰਿਯ

[1]ਮਹਾਂ ਦੁਸ਼ਟਣੀ ਪੂਤਨਾ ਮਾਰੀ। [2]ਇਕ ਦੈਂਤਜ ਜਿਸ ਨੂੰ ਕੰਸ਼ ਨੇ ਕ੍ਰਿਸ਼ਨ ਜੀ ਦੇ ਮਾਰਨ ਵਾਸਤੇ ਘੱਲਿਆ ਸੀ ਤੇ ਇਹ ਵਾਵਦੋਲਾ ਬਣਕੇ ਕ੍ਰਿਸ਼ਨ ਜੀ ਨੂੰ ਉਡਾ ਲੇ ਗਿਆ, ਪਰ ਕ੍ਰਿਸ਼ਨ ਜੀ ਨੇ ਇਸ ਦਾ ਗਲਾ ਦਬਾ ਕੇ ਹੇਠਾਂ ਸੁਟ ਦਿੱਤਾ ਤੇ ਏਹ ਮਰ ਗਿਆ। [3]ਗਵਾਲਿਆਂ ਦੇ ਘਰ। [4]ਅਘ ਨਾਮੇ ਦੈਂਤ, ਕੰਸ ਦਾ ਮਿਤਰ ਪਤਿ ਜਿਸਨੂੰ ਕ੍ਰਿਸ਼ਨ ਨੇ ਮਾਰਿਆ ਸੀ। [5]ਨਾਮ ਰਾਖਸ਼ ਦਾ। [6]ਨਾਮ ਦੈਂਤ ਦਾ। [7]ਨਾਮ ਭਗਤ ਦਾ। [8]ਧਨੁਖ। [9]ਚੰਡੂਰ ਤੇ ਮੁਸ਼ਟਕ ਦੋ ਮੱਲਾਂ ਦੇ ਨਾਮ ਹਨ। [10](ਉਸ) ਦੁਸ਼ਟ ਦਾ ਨਾਸ਼ ਕੀਤਾ। [11]ਬਲਭੱਦ੍ਰ ਤੇ ਕ੍ਰਿਸ਼ਨ ਨੂੰ ਮਾਰਾਂ। [12](ਕ੍ਰਿਸ਼ਨ ਜੀ ਨੇ)ਪੁਰੀ ਰਚੀ। [13]ਰਾਜਾ ਯੁਧਿਸ਼ਟਰ ਨੇ (ਇਹ) ਮਨੋਰਥ ਧਾਰਿਆ। [ਸੰਸ: ਅਜਾਤ ਸ਼ੱਤ੍ਰ=ਰਾਜਾ ਯੁਧਿਸ਼ਟਰ ਦਾ ਇਕ ਨਾਮ]। (ਅ) ਸ਼ੱਤ੍ਰੂ ਕੋਈ ਉਤਪਤ ਨਾ ਹੋਵੇ ਇਹ ਮਨੋਰਥ ਧਰਿਆ। (ਏ) ਇਹ ਨਾਮ ਹੋਰਨਾਂ ਦਾ ਭੀ ਹੈ:–ਉਪੱਨਿਖਦਾਂ ਵਿਚ ਇਸ ਨਾਮ ਦਾ ਇਕ ਰਾਜਾ ਬੁਲਾਕੇ ਬ੍ਰਹਮਣ ਨੂੰ ਆਤਮ ਉਪਦੇਸ਼ ਦਿੰਦਾ ਹੈ। ਇਕ ਬੋਧੀ ਰਾਜਾ ਭੀ ਇਸ ਨਾਮ ਦਾ ਹੈ। *ਕਵੀ ਜੀ ਜਰਾਸੰਧ ਦੀ ਕਥਾ ਚਲਾ ਰਹੇ ਹਨ, ਜਰਾਸੰਧ ਮਗਧ ਦੇਸ਼ ਦਾ ਰਾਜਾ ਹੋਇਆ ਹੈ। †ਪਾ:–ਜੱਗ ਰਾਜਸੂ ਚਾਹਿਤ।

ਲਖਿ ਕਰਿ ਤਿਨ ਗ੍ਰਿਹ ਆਏ। ਅਪਨਿ ਮਨੋਰਥ ਭਨਜੋ ਅਗਾਰੀ। ਸੁਨਿ ਮਧੁਸੂਦਨ[1] ਗਿਰਾ ਉਚਾਰੀ ॥੯॥–ਮਹਾਂਬੀਰ ਜੋ ਮਗਧ ਨਰੇਸ਼। ਜਰਾਸਧ ਬਲ ਬਿਖੈ ਬਿਸ਼ੇਸ਼। ਤਿਸ ਮਾਰੇ ਬਿਨ ਮਖ ਨਹਿੰ ਹੋਇ। ਪੂਰਨ ਭਯੋ ਆਰਬਲ ਸੋਇ[2] ॥ ੧੦ ॥ ਏਕ ਬਾਰ ਨਿਜ ਮੰਦਿਰ ਚਰਿ ਕੈ[3]। ਗਦਾ ਪ੍ਰਹਾਰੀ ਕਰ ਬਲ ਕਰਿ ਕੈ। ਸੌ ਜੋਜਨ ਮਗ ਕੋ ਬਿਸਤਾਰ। ਪਹੁੰਚੀ ਹਮ ਢਿਗ ਕਰਨਿ ਪ੍ਰਹਾਰ ॥ ੧੧ ॥ ਤਬਿ ਬਲਦੇਵ ਸ਼ਕਤਿ ਕਰਿ ਅਪਨੀ। ਆਵਤਿ ਗਦਾ ਨਿਫਲ ਕਰਿ ਖਪਨੀ[4]। ਜਰਾਸਿੰਧ ਰਾਖਤਿ ਬਲ ਘਨਾ। ਕੋਤਿਕ ਭਾਕੀ ਗਿਨਤੀ ਗਨਾ ॥ ੧੨ ॥ ਭਾਂਤੋ ਨੀਕੋ ਇਹੈ ਉਪਾਇ। ਸੈਨਾ ਹਮ ਸੋਂ ਚਲੈ ਨ ਕਾਇ। ਜਿਹ ਸਨਮੁਖ ਹੁਇ ਸਕਹਿ ਨ ਕੋਇ। ਚਮੂੰ ਲਰੇ ਕਮੋ[5] ਜੀਤਨਿ ਹੋਇ ॥ ੧੩ ॥ ਅਰਜਨ ਭੀਮ ਸੰਗ ਲੈ ਜਾਊਂ। ਕਈ ਭੇਦ[6] ਕਰਿ ਤਿਹ ਜਿਤ ਆਊ।ਅਬਿ ਪਹੁੰਚਹਿ ਹਮ ਜਾਇ ਸਮੀਪ। ਭੀਮ ਸੰਗ ਰਣ ਕਰੈ ਮਹੀਪ[7] ॥ ੧੪ ॥ ਦੇਹੁ ਸੁਭਟ ਦੈ ਸੰਗ ਹਮਾਰੇ।ਜਸ ਜੈ ਹੈਂ ਤਸ ਲੇਹੁ ਸੰਭਾਰੇ[8]–। ਕਹੀ ਜੁਧਿਸ਼ਟਰ ਪਾਂਡਵ ਰਾਜ ।–ਆਪ ਸਿਧਾਰਤਿ ਹਮਰੇ ਕਾਜ॥੧੫॥ਜਿਸ ਪ੍ਰਕਾਰ ਨੀਕੀ ਮਨ ਤੁਮਰੇ। ਤਿਮ ਹੀ ਸ਼ੁਭ ਹੁਇ ਕਾਰਜ ਹਮਰੇ–। ਸੁਨਿ ਤੀਨਹੁੰ ਕਰਿ ਦਿਜ ਕੋ ਬੇਸ। ਇਸੀ ਦੇਸ਼ ਕੋ ਅਏ ਬਿਸ਼ੇਸ਼ ॥ ੧੬ ॥ ਮਗ ਸੁਧੇ ਕੋ ਤਜਿਬੋ ਕੀਨਿ। ਅਪਰ ਦੇਸ਼ ਕੋ ਗਏ ਪ੍ਰਬੀਨ।-ਮਤ ਹਮਰੋ ਆਗਮ[9] ਸੁਨਿਪਾਵੈ। ਹਤਨੋ ਪੁਨਹਿ ਕਠਨ ਹੁਇ ਜਾਵੈ–॥ ੧੭॥ ਉਤਰਤਿ ਭਏ ਸੁਰਸਰੀ ਪਾਰ। ਨਦੀ ਰੀਂਡਕਾ ਤਰਿ ਕੈ ਬਾਰਿ[10]। ਸ਼ੋਨਾ ਸਲਿਤਾ[11] ਕੋ ਤਜਿ ਗਏ।ਮਾਗਧ*ਬਿਖੈ ਆਵਤੇ ਭਏ॥ ੧੮ ॥ ਜਰਾਸੰਧ ਜੋਧਾ ਜਹਿੰ ਰਾਜਾ। ਨਿਕਟਿ ਬਾਹਨੀ ਅਧਿਕ ਸਮਾਜਾ। ਬਸਹਿੰ ਦੇਸ਼ ਮਹਿੰ ਸੁਖ ਸੋਂ ਲੋਕਾਨਹਿੰ ਪਾਵਤਿ ਕਬਿਹੂੰ ਮਨ ਸ਼ੋਕ ॥੧੯॥ ਬਡੋ ਨਗਰ ਜਹਿੰ ਦੁਰਗ ਚੁਗਿਰਦੇ। ਕੋਇ ਨ ਮਰਦ ਜਾਂਹਿ ਕੋ ਮਰਦੇ[12]। ਬਡ ਜੋਧੇ ਚਹੁੰ ਦਿਸ਼ਿ ਰਖਵਾਰੇ। ਸ਼ਸਤ੍ਰ ਅਸਤ੍ਰ ਕੋ ਧਾਰਨਹਾਰੇ ॥ ੨੦ ॥

[1]ਕ੍ਰਿਸ਼ਨ ਜੀ ਨੇ। [2](ਆਪਣੀ) ਆਯੂ ਵਿਚ ਓਹ ਪੂਰਨ (ਬਲੀ) ਹੈ। (ਅ) ਉਮਰ ਆਪਣੀ ਪੂਰੀ ਕਰ ਚੁਕਾ ਹੈ। [3](ਜਰਾਸੰਧ ਨੇ) ਇਕ ਵਾਰ ਅਪਨੇ ਮੰਦਰ ਤੇ ਚੜ੍ਹਕੇ। [4]ਖਪਾ ਦਿੱਤੀ। [5]ਕਿਵੇਂ। [6]ਭਾਵ, ਨਾਮ ਦਾਨ ਦੰਡ ਭੇਦ ਆਦੀ ਉਪਾਉ, ਵਲ ਛਲ। [7]ਰਾਜਾ (ਜਰਾਸੰਧ) ਨਾਲ ਭੀਮ ਜੰਗ ਕਰੇ। [8]ਜਿਸਤਰ੍ਹਾਂ ਦੇ ਜਾਣਗੇ ਤੈਸੇ ਸੰਭਾਲ ਲੈਣੇ ਭਾਵ ਮਰਨ ਨਹੀਂ ਦਿੰਦੇ। [9]ਆਉਣਾ। [10]ਰੀਂਡਕਾ ਨਦੀ ਦਾ ਜਲ ਤਰਕੇ। [11]ਸ਼ੋਣ ਭਦ੍ਰ ਨਦੀ। [12]ਕੋਈ ਬਲੀ ਨਹੀਂ ਜੋ ਉਸਨੂੰ ਨਾਸ਼ ਕਰੇ।

*ਪਾ:–ਮਗਧ।

ਘੰਟਮਾਲ[1] ਇਕ ਮਗ ਮਹਿੰ ਅਹੈ। ਸ਼ਤ੍ਰੂ ਜਾਨਿ ਬਾਜਹਿ ਸੁਧ ਕਹੈ[2]। ਸ਼ਬਦ ਘੰਟ ਰਾਜਾ ਸੁਨਿ ਪਾਵੈ।ਹੁਇ ਸੁਚੇਤ ਬਡ ਸੈਨ ਪਠਾਵੈ॥੨੧॥ ਚੱਕ੍ਰ ਬਨਾਯੋ ਇਕ ਮੰਤ੍ਰਨ ਕਰਿ[3]।ਬੂਝਤਿ ਸ਼ੱਤ੍ਰੂ ਏਗ ਸਿਰ ਦੇ ਹਰਿ[4]।ਇਸਬਿਧਿ ਕੌਲਖਿ ਕੈ ਘਨ ਸ਼ਯਾਮ। ਤਜਯੋ ਪ੍ਰਵੇਸ਼ ਦ੍ਵੌਰ ਅਭਿਰਾਮ॥ ੨੨॥ ਹੁਇ ਪਸ਼ਚਾਤ[5] ਕੌਟ ਚਢਿ ਗਏ। ਅਰਜਨ ਭੀਮ ਸੰਗ ਦ੍ਵੈ ਲਏ।ਕੂਦ ਤਹਾਂ ਤੇ ਅੰਤਰ ਬਰੇ। ਭੂਪਤਿ ਨਿਕਟਿ ਜਾਇ ਭੇ ਖਰੇ॥ ੨੩॥ ਤਿਸ ਦਿਨ ਜਰਾ-ਸੰਧ ਮਹਿਪਾਲ। ਦੇਖਤਿ ਭਾ ਅਪਸ਼ਗਨ ਬਿਸਾਲ। ਬੈਠਯੋ ਦਾਨ ਕਰਤਿ ਧਨ ਭਾਰੇ। ਜਾਚਕ ਖਰੇ ਸਮੀਪ ਨਿਹਾਰੇ॥ ੨੪॥ ਕ੍ਰਿਸ਼ਨ ਭੀਮ ਅਰ-ਜਨ ਕੀ ਓਰ। ਮਹਿਪਾਲਕ ਅਵਿਲੋਕਯੋ ਘੋਰ।–ਦਰਸ ਅਪੂਰਬ[6] ਕਿਤ ਤੇ ਆਏ। ਇਹ ਛੱਤ੍ਰੀ ਦਿਜ ਬੇਖ ਬਨਾਏ॥ ੨੫॥ ਧਨੁਖ ਘਾਸ[7] ਇਨ ਸਭਿ ਕੇ ਹਾਥ। ਕਯਾ ਇਹ ਕਰਹਿੰ ਕਪਟ ਕੇ ਸਾਥ–। ਉਠਯੋ ਭੂਪ ਤਿਨ ਕੋ ਢਿਗ ਗਯੋ। ਬੁਧਿ ਬਲ ਤੇ ਸਭਿ ਜਾਨਤਿ ਭਯੋ॥ ੨੬॥ ਕਹਯੋ ਤਿਨਹੁ ਸੋਂ–ਕੌ ਤੁਮ ਅਹੋ?ਨਹੀਂ ਬਿੱਪ੍ਰ ਤਨ ਸਾਚੀ ਕਹੋ।ਸੀਧੇ ਮਗ ਨਹਿੰ ਅੰਤਰ ਆਏ। ਕੌਟ ਕੂਦਿ ਪਹੁੰਚੇ ਪਿਛਵਾਏ॥ ੨੭॥ ਦੋਹਰਾ॥ ਸੁਧੇ ਮਗ ਜੋ ਆਵਤੇ ਘੰਟਾ ਸ਼ਬਦ ਕਰੈਤਿ। ਚੱਕ੍ਰ ਭਯਾਨਕ ਛਿਨਕ ਮਹਿੰ ਧਰ ਤੇ ਸਿਰ ਉਤਰੈਤਿ–॥੨੮॥ਚੌਪਈ॥ ਸੁਨਿ ਘਨ ਸ਼ਯਾਮ ਬਖਾਨਯੋ ਤਿਸੇ ।–ਚਤੁਰ ਪੁਰਖ ਚਹਿੰ ਗਹਿ ਰਿਪੁ ਜਿਸੇ। ਸੁਧੇ ਮਗ ਸੋ ਆਵਤਿ ਨਾਂਹੀ। ਅਪਨੋ ਕਾਜ ਕਰਨ ਕੋ ਚਾਹੀਂ–॥੨੯॥ਜਰਾਸੰਧ ਭਾਖਯੋ ਬਚ ਤਬੈ।–ਬੈਰ ਕਰਯੋ ਹਮ ਸੋਂ ਤੁਮ ਕਬੈ ? ਮੈਂ ਤੋ ਕਿਹ ਸੋਂ ਕਰੋਂ ਨ ਦ੍ਵੈਸ਼। ਤੁਮ ਕਿਮ ਜਾਨਹੁ, ਕਹੋ ਅਸ਼ੇਸ਼–॥੩੦॥ਕਹਯੋ ਕ੍ਰਿਸ਼ਨ–ਜੇ ਬੈਰ ਨ ਕਾਹੂ।ਬੀਸ ਸਹਸ੍ਰ ਅਠ ਸਤ ਨਰ ਨਾਹੂੰ[8]। ਕਯੋਂ ਇਹ ਬਾਂਧਿ ਕੈਦ ਮਹਿ ਡਾਰੇ ? ਮਖ ਮਹਿੰ ਚਾਹਤਿ ਹੈਂ ਇਨ ਮਾਰੇ॥੩੧॥ਇਸ ਤੇ ਪਰੇ ਬੈਰ ਕਯਾ ਹੋਇ।ਇਤੇ ਨਰਿੰਦ ਬਿਨਾਸੈ ਕੋਇ। ਸਕਲ ਜਗਤ ਕੀ ਰੱਛਾ ਕਾਰਨ । ਮੈਂ ਮਾਨੁਖ ਤਨ ਕੀਨਸਿ ਧਾਰਨਿ॥ ੩੨॥ ਮਨ ਮਹਿੰ ਚਿਤਵਯੋ ਬਡ ਅਪਰਾਧ। ਕੌਨ

---

[1]ਘੰਟਿਆਂ ਦੀ ਮਾਲਾ। [2]ਸ਼ੱਤ੍ਰੂ ਨੂੰ ਪਛਾਣਕੇ ਵਜਦੀ ਹੈ (ਤੇ ਰਾਜਾ ਨੂੰ) ਖ਼ਬਰ ਕਰ ਦਿੰਦੀ ਹੈ। [3]ਮੰਤ੍ਰਾਂ ਦੇ ਬਲ ਨਾਲ ਇਕ ਚੱਕ੍ਰ ਬਣਾਇਆ ਹੋਇਆ ਹੈ। [4]ਸ਼ਤ੍ਰੂ ਨੂੰ ਸਮਝ ਕੇ ਛੇਤੀ ਸਿਰ ਨਾਸ਼ ਕਰ ਦੇਂਦਾ ਹੈ। [5]ਪਿੱਛੋਂ ਦੀ। [6]ਅਸਚਰਜ। [7]ਧਨਖ ਦੀਆਂ ਘਾਸੀਆਂ। [8] ੨੦੮੦੦ਰਾਜੇ।

ਸ਼ਲਾਘਾ ਕਰਿ ਹੈ ਸਾਧੂ[1]ਯਾਤੇ ਤੋਹਿ ਹਤਨਿ ਕੇ ਹੇਤ।ਬਿੱਪ੍ਰ ਬੇਸ ਤੇ ਆਇ ਨਿਕੇਤ ॥੨੩॥ ਨਾਂਹਿ ਤ ਸਭਿ ਰਾਜਨਿ ਕੋ ਛੋਰਿ।ਚਲੀਏ ਸੰਗ ਜੁਧਿਸ਼ਟਰ ਓਰ। ਪਰਹੁ ਪਾਂਇ ਨਿਜ ਪ੍ਰਾਨ ਬਚਾਵਹੁ । ਦੀਨ ਹੋਇ ਅਬਿ ਰਾਜ ਕਮਾਵਹੁ ॥੨੪॥ ਨਾਂਹਿਤ ਹੁਇ ਹੈ ਜੁੱਧ ਹਮਾਰਾ । ਜੀਤਹਿੰਗੇ ਤੁਝ ਧਾਰਿ ਅਖਾਰਾ । ਕਿਧੌਂ ਹਮਹਿ ਤੁਮ ਜੀਤਨਿ ਕਰੀਏ। ਪੀਛੇ ਮਨ ਭਾਵਤਿ ਅਨੁ-ਸਰੀਏ–॥ ੨੫ ॥ ਸੁਨਿ ਕੈ ਜਰਾਸੰਧ ਰਿਸ ਧਾਰੀ । ਗਰਬਤਿ ਅਤਿ ਮੁਖ ਗਿਰਾਉ।ਚਾਰੀ।–ਇਤੀ ਸ਼ਕਤਿ ਰਣ ਕਰਿਬੇਕੇਰੀ।ਕਹੋਂ ਦਿਜਬੇਖ ਬਨਾਇ ਕੁਫੇਰੀ ॥ ੨੬॥ ਜੋ ਮੈਂ ਬਾਂਧ ਲਿਏ ਮਹਿਪਾਲਾ । ਕਿਹ ਸੋਂ ਕਰਨੋ ਨ ਕਪਟ ਕੁਢਾਲਾ । ਜਿਮ ਤੁਮ ਆਏ ਕਪਟੀ ਹੋਇ। ਇਮ ਛੱਤ੍ਰੀ ਕਰਿ ਸਕਹਿ ਨ ਕੋਇ ॥੨੭॥ ਮੈਂ ਜੀਤੇ ਇਮ ਸਕਲ ਨਰੇਸ਼।ਜੁੱਧ ਬਿਖੈ ਜੋ ਕਰੇ ਅਸ਼ੇਸ਼–। ਸੁਨਤਿ ਸ਼ਸ਼ਾਮਘਨ ਪੁਨਹਿ ਬਖਾਨਾ।–ਕਹੋਂ ਅਸ ਕਰਤੋ ਮਾਨ ਮਹਾਨਾ ॥ ੨੮ ॥ ਨ੍ਰਿਪਤਿ ਬਲੀ ਅਤਿ ਭਏ ਅਨੇਕ । ਅੰਤ ਕਾਲ ਮਹਿ ਰਹਸੋ ਨ ਏਕ । ਹੁਤੋ ਨ ਬਲ ਜੋ ਹਮਰੇ ਮਾਂਹੀ।ਤੁਮ ਸਮ ਸੂਰ ਲਰਨ ਕਿਮ ਚਾਹੈ[2] ॥ ੨੯ ॥ ਦੁਸ਼ਟ ਦਮਨ ਮਮ ਨਾਮ ਸਦੀਵਾ । ਪ੍ਰਗਟ ਕ੍ਰਿਸ਼ਨ ਤਨ ਮੈਂ ਅਬਿ ਥੀਵਾ । ਭੀਮ ਸੈਨ ਇਹੁ ਦੇਖਹੁ ਸੂਰਾ । ਦੁਤਿਯੋ ਅਰ-ਜਨ ਲਖਿ ਬਲਿ ਪੂਰਾ ॥੪੦॥ ਤੀਨਹੁੰ ਅਪਨੇ ਨਾਮ ਬਤਾਏ । ਦੁਹਿ ਮਹਿੰ ਕਰਹੁ ਜੁ ਇਕ ਮਨ ਭਾਏ । ਤਜਹੁ ਕੈਦ ਤੇ ਭੂਪਤਿ ਸਾਰੇ।ਧਰਮਰਾਜ ਕੋ[3] ਚਲਹੁ ਅਗਾਰੇ ॥ ੪੧ ॥ ਜੀਵਹੁ ਜਗਿ ਮਹਿੰ ਰਹੁ ਚਿਰਕਾਲਾ । ਭੋਗਹੁ ਰਾਜ ਅਨੰਦ ਬਿਸਾਲਾ ।ਨਾਂਹਿਤ ਜੁੱਧ ਕਰਹੁ ਹਮ ਸਾਥ । ਤ੍ਰੈ ਮਹਿੰ ਇਕ ਸੋਂਹੇ ਨਰ ਨਾਥ[4] !–॥੪੨॥ ਸੁਨਤਿ ਭੂਪ ਉਰ ਕ੍ਰੋਧ ਵਧਾਵਾ । ਸਭਾ ਛੋਰਿ ਅੰਤਰ ਪ੍ਰਵਿਸ਼ਾਵਾ । ਸੁਤ ਸਹਿਦੇਵ ਆਪਨੋ ਦੇਖਾ । ਰਾਜ ਤਿਲਕ ਅਭਿਖੇਕ ਅਸ਼ੇਖਾ ॥ ੪੩ ॥ ਪੁਨ ਬਾਹਰ ਆਯੋ ਹਰਿ ਪਾਸ।ਬੋਲਯੋ ਅਪਨੋ ਓਜ ਪ੍ਰਕਾਸ਼ ।–ਤੁਮ ਤੀਨਹੁੰ ਮੁਝ ਘਰ ਚਲਿ ਆਏ । ਲਰਹੁ ਮੋਹਿ ਸੋਂ ਕ੍ਰੋਧ ਬਧਾਏ ॥੪੪॥ ਮੈਂ ਤੀਨਹੁੰ ਸੋਂ ਏਕਲ ਲਰਿ ਹੌਂ । ਮਹਾਂ ਓਜ ਅਪਨੋ ਮਹਿੰ ਧਰਿ ਹੌਂ । ਤੁਮ ਤੀਨਹੁੰ ਕੋ ਕਰਹੁੰ ਸੰਘਾਰ । ਕੈ ਮੁਝਕੋ ਲਰ ਕੈ ਲਿਹੁ ਮਾਰਿ–।।੪੫॥ਸੁਨਿਘਨਸ਼ਸ਼ਾਮਉਚਾਰਨ ਕੀਨਿ।–ਏਕਲ ਸੋਂ ਹਮ ਲਰਹਿੰ

[1]ਭਲਾ ਪੁਰਸ਼। [2]ਤੇਰੇ ਵਰਗੇ ਸੂਰਮੇ ਨਾਲ ਕਿਵੇਂ ਲੜਨਾ ਚਾਹੁੰਦੇ। [3]ਰਾਜਾ ਯੁਧਿਸ਼ਟਰ ਦੇ। [4]ਤਿੰਨਾਂ ਦੇ ਵਿਚੋਂ ਇਕ ਦੇ ਸਾਹਮਣੇ ਹੋ ਹੋ ਰਾਜਾ।

ਜਿ ਤੀਨ। ਅਹੈ ਅਨੁਚਿਤ, ਕਰਹਿ ਕੋ ਐਸੇ। ਨਿਰਬਲ ਹੋਇ ਕਰਤਿ ਬਿਧਿ ਤੈਸੇ ॥੪੬॥ ਹਮ ਤੇ ਅਪਨੋ ਬਲ ਲਘੁ ਜਾਨਿ।ਇਕ ਕੋ ਜਾਚਿ ਲੇਹੁ ਬਧਿਵਾਨ। ਦੋਨਹੁ ਲਰਹਿ ਨ ਬੋਲਹਿ ਔਰ। ਬਲ ਬਿਸਾਲ ਸੋਂ ਸੰਘਰ ਠੌਰ–॥੪੭॥ਜਰਾਸੰਧੁ ਤਬਿ ਬਾਕ ਉਚਾਰੇ।–ਤੁਮ ਬਹੁ ਬਾਰਿ ਮੋਹਿਤੇ ਹਾਰੇ। ਕਰਜੋ ਪਲਾਵਨਿ ਬਾਰਿ ਸਤਾਰਾ । ਮਥਰਾ ਤਜਾਰਗੀ ਆਨ ਪਧਾਰਾ ॥ ੪੮ ॥ ਤੁਮ ਸੋਂ ਲਰਤਿ ਲਾਜ ਮੁਹਿ ਆਵੈ।ਬਸਜੋ ਦ੍ਵਾਰਕਾ ਤਜਿ ਰਣਬਾਵੈ[1]। ਬਡੋ ਨਿਲਾਜ ਸਦਾ ਤੁਮ ਜਨੀਯਤਿ। ਮਹਾਂਭੀਰੁ[2] ਜੋਧਨਿ ਮਹਿ ਗਿਨੀਯਤਿ ॥੪੯॥ ਅਰਜਨ ਧਨੁ ਬਿੱਦਜਾ ਮਹਿ ਮਹਾਂ। ਛੋਰਤਿ ਬਾਣ ਦੂਰ ਰਿਪੁ ਜਹਾਂ। ਬਲ ਮੈਂ ਲਘੁ ਜਾਨਤਿ ਹੌਂ ਦੋਊ[3]।ਹੀਨ ਸਾਥ ਭਟ ਲਰਹਿ ਨ ਕੋਊ ॥੫੦॥ਪੌਨ ਪੁੱਤ੍ਰ[4] ਇਕ ਤੁਮ ਮਹਿ ਭਾਰੀ।ਸੋ ਜੋ ਠਹਿਰੈ ਮੋਹਿ ਅਗਾਰੀ।ਇਕ ਕੇ ਸਾਥ ਜੁੱਧ ਮਮ ਹੋਇ। ਦੇਖਹੁ ਸਭਿਹਿ ਲਰਹਿਂ ਹਮ ਦੋਇ–' ॥ ੫੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੋ 'ਜਰਾਸੰਧ' ਪ੍ਰਸੰਗ ਬਰਨਨੰ ਨਾਮ ਸ਼ਸ਼ਟੀ ਅੰਸੂ ॥ ੬੦ ॥

੬੧. [ਜਰਾਸੰਧ ਦੀ ਕਥਾ]।

ਦੋਹਰਾ ॥ 'ਰਤਨ ਜਟਤਿ ਸਿਰ ਮੁਕਟ ਕੋ ਭੂਪਤਿ ਧਰਜੋ ਉਤਾਰ। ਜੂੜਾ ਕੇਸਨ ਕੋ ਕਰਜੋ ਦ੍ਰਿੜ੍ਹ ਪਗੀਆ ਕੋ ਧਾਰਿ ॥੧॥ਚੌਪਈ॥ਕਟ ਕਹੁ ਕਸਿ ਕੈ ਹੋਯੋ ਤਯਾਰ। ਗਰਜਜੋ ਭੈਰਵ ਸ਼ਬਦ ਉਦਾਰ"* । ਭੀਮ ਸੈਨ ਇਤ ਭਯੋ ਸੁਚੇਤ। ਠੋਕੇ ਭੁਜਾਦੰਡ ਰਣ ਹੇਤੁ ॥੨॥ ਕ੍ਰੋਧ ਭਰੇ ਦੋਨਹੁ ਬਲਵਾਨ।ਭਿਰੇ ਪਰਸਪਰ ਮਹਾਂ ਭਯਾਨ। ਪ੍ਰਥਮ ਪ੍ਰਹਾਰ ਮੁਸ਼ਟ ਕੋ ਕਰੇ। ਉਠਜੋ ਸ਼ਬਦ ਜਿਮ ਲੋਹਾ ਘਰੇ ॥ ੩ ॥ ਮਨੋ ਬ੍ਰਿਖਭ ਅਤਿ ਬਲੀ ਭਿਰੇ ਹੈਂ । ਜਿਮ ਕੁੰਚਰ ਕਰਿ ਕੋਪ ਲਰੇ ਹੈਂ । ਲਪਟ ਗਏ ਅੰਗਨਿ ਸੋਂ ਅੰਗ।ਪਾਇ ਅਰੋਪਹਿਂ ਬਲ ਕੇ ਸੰਗ ॥੪॥ ਕਬੈ ਭੀਮ ਕੋ ਭੂਪ ਧਕਾਵੈ। ਕਬੈ ਭੂਪ ਕੋ ਭੀਮ ਲਿਜਾਵੈ। ਕਬਹੁ ਸੀਸ ਸੀਸ ਪਰ ਮਾਰੈਂ । ਘੋਰ ਨਾਦ ਕੋ ਦੁਹੂ ਉਚਾਰੈਂ ॥ ੫ ॥ ਸੁਨਿ ਕਰਿ ਲੋਗ ਨਗਰ ਕੇ ਸਾਰੇ । ਚਿੰਤਾਤੁਰ ਤ੍ਰਾਸਤਿ ਉਰ ਭਾਰੇ। ਸੁਭਟ ਪੁਰਖ ਬਾਲਿਕ ਅਰ ਜ੍ਞਾਨ। ਬ੍ਰਿਧ ਨਰ ਆਇ ਨਾਰਿ ਤਿਸ ਥਾਨ ॥ ੬ ॥ ਅੰਦਰ ਮੰਦਰਿ ਪਰ ਚਢਿ ਕਰਿ ਕੈ। ਚਿੰਤਾਤੁਰ ਭੈ ਧਰਹਿਂ ਨਿਹਰਿ ਕੈ। ਮਹਾਂ ਭੀਰ ਚਾਰਹੁ ਦਿਸ਼ਿ ਮਾਂਹਿ। ਦੇਖਹਿਂ ਸੰਘਰ ਕਿਤਿਕ ਉਮਾਹਿ ॥ ੭ ॥ ਨਿਕਟਿ ਭੀਰ ਬਹੁ ਪਹੁੰਚੀ ਦੇਖਿ। ਤਜਿ ਰਣ, ਕੀਨੇ ਦੂਰ ਅਸ਼ੇਖ[6]ਇੰਦ

[1]ਯੁੱਧ ਛੁਮਕਾ ਨੂੰ ਛੱਡਕੇ ਦ੍ਵਾਰਕਾ ਜਾ ਵਸਿਆ। [2]ਬੜਾ ਕਾਇਰ। [3]ਦੋਹਾਂ ਭਾਵ ਕ੍ਰਿਸ਼ਨ ਤੇ ਅਰਜਨ ਨੂੰ। [4]ਭੀਮ ਸੈਨ। [5]ਬੜਾ ਭਜਾਨਕ ਸ਼ਬਦ ਕਰਕੇ। [6]ਸਾਰੀ (ਭੀੜ) ਦੂਰ ਕੀਤੀ।

*ਪਾ:–ਉਚਾਰ।

ਬ੍ਰਿਤ੍ਰਾਸੁਰ[1] ਜਨੁ ਦੈ ਲਰੇ। ਦੋਨਹੁੰ ਮਹਿਦ ਬੀਰ ਬਲ ਕਰੇ॥੮॥ਜਨੁ ਕੋਹਰਿ ਕਰਿ ਕੋਪ ਬਿਸਾਲਾ। ਲਰਹਿੰ ਪਰਸਪਰ ਜੱਧ ਕਰਾਲਾ। ਇਸ ਪ੍ਰਕਾਰ ਜੂਝੇ ਥਰਿਆਰ[2]। ਬੀਤੇ ਦਿਨ ਲਰਤੇ ਦਸ ਚਾਰ[3] ॥੯॥ ਦੇਖਤਿ ਸ਼੍ਰੀ ਪ੍ਰਭੁ ਤਿਨ ਕੀ ਓਰਾ। ਜਰਾਸੰਧ ਕੋ ਪਿਖਿ ਬਲ ਥੋਰਾ।ਨਿਕਟਿ ਭੀਮ ਕੇ ਸੈਨ[4] ਬੁਝਾਈ।–ਭਯੋ ਸ਼ਮਤ ਰਿਪੁ ਦਿਹੁ ਬਿਨਸਾਈ॥੧੦॥ਦੇਰ ਨ ਕਰਹੁ ਮਾਰਿ ਇਸ ਲੋਹੁ।ਨਿਜ ਪਖ ਕੋ ਨਿਰਭੈਤਾ ਦੇਹੁ–।ਸਮੁਝਿ ਭੀਮ ਨੇ ਕਹਯੋ ਬੁਝਾਈ[5]।–ਕਿਮ ਨਿਰਬਲਿ ਇਸ ਲਖਯੋ ਗੁਸਾਈਂ ॥੧੧॥ਅੰਗ ਅੰਗ ਮੇਰੋ ਥਕ ਗਇਉ। ਆਗੇ ਹੋਵੋਂ ਧੀਰ ਨ ਪਇਉ। ਪ੍ਰਾਕ੍ਰਮ ਮੋ ਮਹਿ ਰਹਯੋ ਨ ਭਾਰੀ। ਕਰਤੋ ਜੁੱਧ ਸ਼ਮਤ ਤਨ ਭਾਰੀ ॥ ੧੨ ॥ ਮਹਾਂ ਬਲੀ ਇਹ ਅੱਗ੍ਰ ਖਰੋਵਾ। ਤੁਮ ਕੈਸੇ ਇਹ ਨਿਰਬਲ ਜੋਵਾ?–ਭੀਮਸੈਨ ਤੇ ਸੁਨਤਿ ਬਖਾਨਾ।–ਪਵਨ ਪੁੱਤ੍ਰ ਤੂੰ ਬਲੀ ਮਹਾਨਾ ॥ ੧੩ ॥ ਐਸੇ ਤੁਝ ਕੋ ਨਹਿੰ ਬਨਿ ਆਇ। ਕਰਿ ਉਤਸਾਹ ਮਹਾਂ ਬਲ ਲਾਇ। ਜਰਾਸੰਧ ਕੋ ਜੀਤਹਿੰ ਰਣ ਮੈਂ । ਇਮ ਨਿਸ਼ਚੈ ਰਾਖੋ ਕਰਿ ਮਨ ਮੈਂ॥੧੪॥ਇਕ ਤ੍ਰਿਣ ਲੈਕਰਿ ਕਰ ਘਨਸ਼ਯਾਮ[6]। ਕਰਹਿੰ ਇਸ਼ਾਰਤ ਲੋਚਨ ਬਾਮ। ਬਿਚ ਤੇ ਚੀਰਯੋ ਸਗਰੋ ਸੋਇ। ਕਰਿ ਦਿਖਰਾਯੋ ਇਕ ਤੇ ਦੋਇ॥੧੫॥ ਭੀਮਸੈਨ ਇਮ ਸੈਨ ਬੁਝਾਈ[7]। ਜਾਨਯੋ ਭੇਦ ਰਿਦੇ ਹਰਖਾਈ ।–ਕਰਯੋ ਦੁਖੰਡ ਜੌਰਨੋ ਏਹਿ[8] । ਇਮ ਤੁਮ ਚੀਰ ਦੇਹੁ ਰਿਪੁ ਦੇਹਿ[9]–॥ ੧੬ ॥ ਤਬਿ ਸ਼੍ਰੀ ਕ੍ਰਿਸ਼ਨ ਪੀਠ ਤਿਸ ਥਾਪੀ। ਦੀਨਸਿ ਬਲ ਬਿਸਾਲ ਕੋ ਆਪੀ। ਸ਼ਮ ਸਭਿ ਦੂਰਿ ਕਰਯੋ ਤਿਸ ਤਨ ਤੇ। ਮਾਰਨਿ ਸ਼ੱਤ੍ਰੂ ਚਾਹਯੋ ਮਨ ਤੇ ॥ ੧੭ ॥ ਗਯੋ ਭੀਮ ਭਾ ਖਰੋ ਅਗਾਰੀ। ਜਰਾਸੰਧ ਆਵਾ ਬਲਿ ਭਾਰੀ। ਭਿਰੈਂ ਬਹੁਤ ਬਿਧਿ ਮੁਸ਼ਟਨ ਹਤੈਂ। ਗਹੈਂ ਅੰਗ ਢਿਗ ਰਿਸ ਕਰਿ ਚਿਤੈਂ[10] ॥ ੧੮ ॥ ਪਾਇ ਘਾਤ ਲਰਤੇ ਬਡ ਜੋਧੇ। ਕਰਹਿੰ ਪ੍ਰਹਾਰਨ ਦੁਹ ਤਨ[11] ਕ੍ਰੋਧੇ। ਭੀਮ ਸਿਮਰਿ ਬਲ ਸ਼੍ਰੀ ਪ੍ਰਭੁ ਕੇਰਾ। ਭੁਜ ਤੇ ਗਹਯੋ ਭੂਪ ਤਿਸ ਬੇਰਾ ॥੧੯॥ ਬਲ ਕਰ ਸਿਰ ਪਰ ਫੇਰਨੋ ਐਸਾ। ਚੱਕ੍ਰ ਕੁਲਾਲ ਭ੍ਰਮਾਵਹਿ ਜੈਸਾ[12]। ਸਕਲ ਨਗਰ ਕੇ ਦੇਖਤਿ ਤ੍ਰੂਰਨ।

---

[1]ਦੈਤ ਦਾ ਨਾਮ। [2]ਬਲੀ। [3]ਚੌਦਾਂ। [4]ਸੈਨਤ।[5]ਸਮਝਾਕੇ।[6]ਇਕ ਤੀਲਾ ਹੱਥ ਵਿਚ ਲੈਕੇ ਕ੍ਰਿਸ਼ਨ ਨੇ । [7]ਸੈਨਤ ਸਮਝਾਈ। [8]ਇਹ (ਜਰਾ ਸੰਧ) ਦੋ ਟੁਕੜੇ ਜੁੜਨ ਨਾਲ ਬਣਿਆ ਹੋਯਾ ਹੈ। [9]ਸਰੀਰ। [10]ਗੁੱਸੇ ਨਾਲ ਵੇਖਦੇ ਹਨ (ਅ) ਚਿਤ ਵਿਚ। [11]ਦੋਵੇਂ ਸਰੀਰਾਂ ਤੇ ਕ੍ਰੋਧ ਨਾਲ ਪ੍ਰਹਾਰ ਕਰਦੇ ਹਨ। [12]ਘੁਮਿਆਰ ਚੱਕ ਨੂੰ ਜਿਵੇਂ ਘੁਮਾਉਂਦਾ ਹੈ।

ਪਟਕਜੋ ਅਵਨੀ ਪਰ ਹਿਤ ਚੂਰਨ[1] ॥ ੨੦ ॥ ਇਕ ਪਗ ਪਗ ਕੇ ਭੁਰੇ ਦਬਾਇਵ। ਦੁਤਿਯ ਗਹਜੋ ਕਰ ਸਾਥ ਉਚਾਇਵ।ਬਲ ਕਰਿ ਚੀਰਜੋ ਦੇਹਿ ਸੁ ਹਾਨਾ।ਉਠਜੋ ਸ਼ਬਦ ਤਬਿ ਘੋਰ ਮਹਾਨਾ ॥ ੨੧ ॥ ਕਰਿ ਦੁਖੰਡ ਧਰਨਾ ਮਹਿੰ ਡਾਰਜੋ। ਇਮ ਸ਼੍ਰੀ ਕ੍ਰਿਸ਼ਨ ਸ਼ੱਤ੍ਰੁ ਸੰਘਾਰਜੋ। ਜਰਾਸੰਧ ਕੋ ਸੁਤ ਸਹਿਦੇਵ। ਕਰਜੋ ਤ੍ਰਾਸ ਤਜਿ ਕੈ ਅਹੰਮੇਵ ॥ ੨੨ ॥ ਨਿਜ ਪਿਤ ਕੋ ਸਭਿ ਸਚਿਵ ਬੁਲਾਏ।–ਬਨਹਿ ਮਿਲਨਿ ਹਰਿ[2]–ਮਤੋਮਤਾਏ।–ਜਿਨਹੁੰ ਅਚਾਰੀ ਭੂਪਤਿ ਹਾਰਾ। ਮੈਂ ਤਿਸ ਕੋ ਸੁਤ ਕਹਾਂ ਬਿਚਾਰਾ–॥ ੨੩ ॥ ਰਜਨ ਅਨੇਕ ਉਪਾਇਨ ਲੀਨੇ।ਮਿਲਜੋ ਆਨਿ ਪਦ ਬੰਦਨ ਕੀਨੇ।ਪ੍ਰਭੂ ਅਡੈਡਾ ਤਿਸ ਕੋ ਦੀਨਸਿ। ਰਾਜ ਸਿੰਘਾਸਨ ਪਰ ਥਿਤ ਕੀਨਸਿ ॥ ੨੪ ॥ ਕਹਜੋ–ਬਰਖ ਪੂਰਨ[3] ਤੇ ਆਵਹੁ। ਧਰਮਰਾਜ[4] ਪਗ ਸੀਸ ਟਿਕਾਵਹੁ। ਰਾਜਸੂਇ ਮਖ[5] ਚਾਹਤਿ ਕਰਜੋ। ਰਾਜ ਧਰਮ ਕੋ[6] ਦ੍ਰਿਢ ਕਰਿ ਧਰਜੋ–॥ ੨੫ ॥ [7]–ਸ਼੍ਰੀ ਪ੍ਰਭੂ ਆਇਸੁ ਜਥਾ ਤੁਮਾਰੀ।ਹਮ ਅਬਿ ਬਰਤਹਿੰ ਤਿਸ ਅਨੁਸਾਰੀ। ਰਾਜ ਦੇਸ਼ ਧਨ ਧਾਮ ਤੁਮਾਰਾ। ਦਿਯੋ ਕਰਜੋ ਹਮ ਅੰਗੀਕਾਰਾ–॥ ੨੬ ॥ ਬਾਸਦੇਵ ਕਹਿ ਕੂਪ ਛੁਡਾਏ। ਕਾਰਾਗ੍ਰਿਹ ਮਹਿੰ ਜੋ ਸਮੁਦਾਏ। ਲੈ ਕਰਿ ਸੰਗ ਭੀਮ ਭਟ ਅਰਜਨ। ਆਇ ਪਹੁੰਚਤਿ ਭੇ ਪੁਰਿਹਸਤਨ[8] ॥ ੨੭ ॥ ਸ਼੍ਰੀ ਗੁਰ ਤੇਗਬਹਾਦਰ ਧੀਰ। ਕਹੀ ਕਥਾ ਸਭਿ ਸਿੱਖ੍ਯਨਿ ਤੀਰ। ਪਿਖਨ ਦੇਸ਼ਨਿ ਸਭਿ ਕੋ ਸਹਿਦੇਵ। ਰਾਜ ਕਰਨਿ ਲਾਗਜੋ ਨਰਦੇਵ[9] ॥ ੨੮ ॥ ਪੰਚ ਦਸ਼ਮ ਸੈਮਤ ਪੁਨ ਜੀਵਜੋ। ਜਬਿ ਬਿਰੋਧ ਕੌਰਵ ਮਹਿੰ ਥੀਵਜੋ। ਭਯੋ ਸੰਗ੍ਰਾਮ ਮਹਾਂ ਕੁਰਛੇਤ। ਭੂਮੀ ਭਾਰ ਉਤਾਰਨਿ ਹੇਤੁ ॥੨੯॥ ਸਭਿ ਦੇਸ਼ਨਿ ਕੇ ਨ੍ਰਿਪਤ ਬਡੇਰੇ ।ਇਕਠੇ ਭਏ ਕਾਲ ਕੇ ਪੇਰੇ। ਮਹਾਂ ਬਲੀ ਬਹੁ ਸ਼ਕਤਿ ਧਰੰਤੇ। ਸ਼ਸਤ੍ਰ ਅਸਤ੍ਰ ਬਿੱਦਜਾ ਗੁਨਵੰਤੇ ॥ ੩੦ ॥ ਪਾਂਡਵ ਧਰਮ ਜੁਧਿਸ਼ਟਰ ਰਾਜਾ। ਕੌਰਵ ਥਿਖੇ ਦੁਜੋਧਨ ਸਾਜਾ। ਬਢੀ ਸਪਰਧਾ[10] ਦੁਹੁੰ ਦਿਸ਼ਿ ਮਾਂਹੀ। ਕਰਿ ਹੰਕਾਰ ਤਜੈਂ[11] ਹਠ ਨਾਂਹੀ ॥ ੩੧ ॥ ਦੇਸ਼ ਦੇਸ਼ ਕੇ ਨ੍ਰਿਪਤ ਹਕਾਰੇ। ਚਲਿ ਆਏ ਦੌਨਹੁੰ ਦਿਸ਼ਿ ਸਾਰੇ। ਰਥ ਹਾਥੀ ਹਯ ਜੋਧਾ ਬ੍ਰਿੰਦ। ਸਿਮਟਿ[12]*ਪ੍ਰਿਥੀ ਤੇ ਮਿਲੇ ਨਰਿੰਦ॥੩੨॥ਜਰਾਸੰਧ ਕੋ ਸੁਤ ਇਸ

---

[1]ਚੂਰ ਕਰਨ ਵਾਸ੍ਤੇ। [2]ਕ੍ਰਿਸ਼ਨ ਨਾਲ। [3]ਵਰ੍ਹੇ ਪੂਰੇ ਪਿੱਛੋਂ। [4]ਜੁਧਿਸ਼ਠਰ ਨੂੰ। [5]ਰਾਜਸੂ ਜੱਗ। [6]ਰਾਜਿਆਂ ਵਾਲੇ ਧਰਮ ਨੂੰ। [7]ਸਹਿਦੇਵ ਬੋਲਿਆ। [8]ਹਸਤਨਾ ਪੁਰ। [9]ਰਾਜਾ ਹੋਕੇ। [10]ਈਰਖਾ। [11]ਇਕੱਠੇ ਹੋਕੇ। *ਪਾਃ ਸ੍ਰਿਸ਼ਟਿ।

ਦੇਸ਼। ਇਹ ਭੀ ਲੇ ਕਰਿ ਚਮੂੰ ਅਸ਼ੇਸ਼। ਛੋਹਨਿ ਭਈ ਅਸ਼ਟਦਸ ਅਨੀ[1]। ਸ਼੍ਰੀ ਜੁਤਿ,ਬਲ ਜੁਤਿ, ਲੋਹੇ ਸਨੀ[2] ॥ ੩੩ ॥ ਕ੍ਰਿਆ ਕਾਲ ਕੀ ਐਸੀ ਭਈ। ਲਰਤਿ ਪਰਸਪਰ ਸਭਿ ਮਰਿ ਗਈ । ਤਹਾਂ ਮਰਨੋ ਸਹਿਦੇਵ ਸੁ ਜਾਇ। ਇਸੀ ਦੇਸ਼ ਕੋ ਕੂਪ ਕਹਾਇ ॥ ੩੪ ॥ ਅਪਰ ਕਹਾਂ ਲਗਿ ਗਿਨਤੀ ਕਰੀਅਹਿ। ਅਨਿਕ ਨ੍ਰਿਪਤ ਭੇ ਕੌਨ ਉਚਰੀਅਹਿ। ਜਰਾਸੰਧ ਜੋ ਮੁੱਖਨ ਭਯੋ ਹੈ। ਨਿਕਟਿ ਕਾਲ ਮਹਿ ਕਹਿ ਸੁ ਦਯੋ ਹੈ[3]॥ ੩੫॥ ਸ਼੍ਰੀ ਗੁਜਰੀ ਕੋ ਭ੍ਰਾਤ ਕ੍ਰਿਪਾਲ। ਇੱਤ੍ਯਾਦਿਕ ਸਿਖ ਅਪਰ ਬਿਸਾਲ। ਸੁਨਿ ਪ੍ਰਸੰਗ ਕੋ ਉਰ ਹਰਖਾਏ । ਰਹਨਿ ਲਗੇ ਗੁਰ ਸਹਿਜ ਸੁਭਾਏ ॥ ੩੬ ॥ ਪਟਨਾ ਨਗਰ ਜੁ ਬਸਹਿ ਬਿਲੰਦ । ਵਣਜ ਕਰਹਿਂ ਧਨਵਾਨ ਅਮੰਦ । ਗੁਰੁ ਕੋ ਸਿੱਖਨ ਆਨਿ ਕਰਿ ਹੋਇਂ। ਅਭਿਮਤਿ[4] ਕੋ ਪ੍ਰਾਪਤਿ ਨਰ ਸੋਇ ॥ ੩੭ ॥ ਦਰਸ਼ਨ ਕਰਹਿਂ ਉਪਾਇਨ ਅਰਪਹਿਂ। ਬਰ ਕੋ ਲੇਹਿਂ ਸ੍ਰਾਪ ਤੇ ਡਰਪਹਿਂ। ਕਿਹ ਕੋ ਪ੍ਰਾਪਤਿ ਹੁਇ ਸਤਿਨਾਮਕੋ ਜਾਚਤਿ ਪ੍ਰਿਯ ਪੁੱਤ੍ਰਨਿ ਧਾਮ[5]॥੩੮॥ ਤਨ ਅਰੋਗ ਕੋ ਚਾਹਤਿ ਕੋਈ। ਕੋਤਿਕ ਲੱਛਮੀ ਕੋ ਬਰ ਲੋਈ। ਕੋ ਜਾਚਹਿ ਗੁਰ ਤੇ ਚਿਤ ਲਾਈ। 'ਅੰਤਕਾਲ ਮਹਿਂ ਹੋਹਿਂ ਸਹਾਈ' ॥ ੩੯ ॥ ਕੋ ਦਸੌਂਧ ਕੋ ਦੋਇ ਕਮਾਇ। 'ਬਨਹਿ ਪਦਾਰਥ ਸਭਿ ਸੁਖਦਾਇ' । ਕਰਹਿ ਨਿਤਾਪ੍ਰਤਿ ਦਰਸ਼ਨ ਕੋਇ । ਕੋ ਆਵਤਿ ਜਬਿ ਕਾਰਜ ਹੋਇ ॥ ੪੦॥ ਗੁਰ ਘਰ ਕੀ ਸੇਵਾ ਸਭਿ ਭਾਂਤੀ।ਕਰਹਿਂ ਪ੍ਰੀਤਿ ਸੋਂ ਦਿਨ ਅਰੁ ਰਾਤੀ। ਪੁਰਿ ਪਟਨੇ ਮਹਿਂ ਇਸੀ ਪ੍ਰਕਾਰ। ਕਿਤਿਕ ਦਸੌਸ ਗੁਰ ਬਸੇ ਉਦਾਰ ॥ ੪੧ ॥ ਬਡੇ ਭਾਗ ਜਾਗੇ ਜਿਨ ਕੇਰੇ। ਸੇਵਹਿਂ ਗੁਰੁ ਪਗ ਹੁਇ ਕਰਿ ਨੇਰੇ। ਜਨਮ ਮਰਨ ਬੰਧਨ ਤਿਨ ਖੋਏ। ਗੁਰੂ ਕ੍ਰਿਪਾ ਤੇ ਮੁਕਤਿ ਸੁ ਹੋਏ ॥੪੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਇਕਾਦਸ਼ਿ ਰਾਸੇ ਕਵਿ ਤੇਖ ਸਿੰਘ ਬਿਰਚਤਾਯਾਂ ਭਾਖਾਯਾਂ 'ਪਟਣੇ ਬਸਨ ਪ੍ਰਸੰਗ ਬਰਨਨੰ ਨਾਮ ਏਕ ਸ਼ਸ਼ਟੀ ਅੰਸ਼ ॥੬੧। ਇਕਾਦਸ਼ਵੀਂ ਰਾਸਿ ਸੰਪੂਰਨੰ॥

ਗਯਾਰਵੀਂ ਰਾਸ਼ਿ ਸੰਪੂਰਨ ਹੋਈ

---

[1]ਸੈਨਾ। [2]ਸ਼ਸਤ੍ਰਾਂ ਸਹਿਤ। [3]ਨੇੜੇ ਦੇ ਸਮੇਂ ਭਾਵ ਦੁਆਪਰ ਵਿਚ ਇਹ ਅਸਾਂ ਕਹਿ ਦਿਤਾ ਹੈ। [4]ਮਨ ਬਾਂਛਤ। [5]ਪਿਆਰੇ ਪੁੱਤ੍ਰਾਂ ਨੂੰ ਘਰ ਵਿਖੇ। (ਅ) ਪੁੱਤ੍ਰ ਤੇ ਘਰ।

ਰਾਸਿ ਬਾਰ੍ਹਵੀਂ ਚੱਲੀ

੧ ਓ ਸਤਿਗੁਰ ਪ੍ਰਸਾਦਿ ॥ ੧ ਓ ਸ਼੍ਰੀ ਵਾਹਿਗੁਰੂ ਜੀ ਕੀ ਫਤਹ ॥
ਅਥ ਦ੍ਵਾਦਸ਼ਮਿ ਰਾਸਿ ਕਥਨੰ ॥

੧. [ਮੰਗਲ। ਰਾਜਾ ਮਾਨ ਸਿੰਘ]।

੧. ਇਸ਼ਟ ਦੇਵ—ਸ੍ਰੀ ਅਕਾਲ ਪੁਰਖ—ਮੰਗਲ।

ਦੋਹਰਾ ॥ ਪਾਰਬ੍ਰਹਮ ! ਪਰਮਾਤਮਾ ! ਬ੍ਯਾਪਕ ਸਕਲ ਸਮਾਨ !
ਸਭਿ ਅਲੇਖ ! ਪ੍ਰੇਰਕ ! ਪ੍ਰਭੂ ! ਬਿਦਤਹੁ ਰਿਦੇ ਮਹਾਨ ॥ ੧ ॥

{ ਪਾਰ ਬ੍ਰਹਮ=ਪਰ ਬ੍ਰਹਮ, ਪਰਮ ਬ੍ਰਹਮ। ਜਿਸ ਤੋਂ ਪਰੇ ਤੇ ਉਪਰ ਹੋਰ ਕੋਈ ਨਹੀਂ, ਐਸਾ ਬ੍ਰਹਮ।
ਪਰਮਾਤਮਾ=ਦੇਖੋ ਸ਼੍ਰੀ ਗੁ: ਨਾ: ਪ੍ਰ: ਪ੍ਰ: ਅਧਯਾ: ੧ ਅੰ: ੪ ਦੇ ਪਦ ਅਰਥ। }

ਅਰਥ—(ਹੇ) ਪਾਰ ਬ੍ਰਹਮ ! (ਹੇ) ਪਰਮਾਤਮਾ ! (ਹੇ) ਸਾਰਿਆਂ ਵਿਚ ਇਕ ਤੁੱਲ ਰਮੇ ਹੋਏ ! (ਹੇ) ਸਭਿ ਦੇ ਆਸ਼੍ਰਾ ! (ਹੇ) ਸਭ ਦੇ ਪ੍ਰੇਰਕ ! (ਹੇ ਸਭ ਦੇ) ਮਾਲਿਕ ! (ਹੇ ਸਭ ਤੋਂ) ਵੱਡੇ ! ਮੇਰੇ ਹਿਰਦੇ ਵਿਚ ਪ੍ਰਗਟ ਹੋਵੋ।

ਭਾਵ—ਕਵਿ ਜੀ ਸਮਾਨਸੱਤਾ ਕਰਕੇ ਪ੍ਰਭੂ ਦੀ ਵਿਆਪਕਤਾ, ਉੱਚਤਾ, ਪ੍ਰੇਰਕਤਾ, ਤੇ ਆਸ਼੍ਰਾ ਰੂਪ ਹੋਣ ਦਾ ਪ੍ਰੋਖ ਗਯਾਨ ਤਾਂ ਰਖਦੇ ਹਨ ਪਰ ਅਰਦਾਸ ਇਹ ਕਰ ਰਹੇ ਹਨ ਕਿ ਮੇਰੇ ਮਨ ਦੀ ਪ੍ਰਤੀਤੀ ਦੇ ਮੰਡਲ ਵਿਚ ਆਪ ਵਿਸ਼ੇਸ਼ਤਾ ਕਰਕੇ ਪ੍ਰਕਾਸ਼ ਪਾਓ ਜੋ ਆਪ ਦੇ ਸਾਮਰਤੱਖ ਮਿਲਾਪ (ਅਪ੍ਰੋਖ ਗਯਾਨ) ਦਾ ਰਸ ਮੈਨੂੰ ਪ੍ਰਾਪਤ ਹੋਵੇ।

੨. 'ਕਵਿ-ਸੰਕੇਤ' ਮਿਰਯਾਦਾ ਦਾ ਮੰਗਲ।

ਸ੍ਵੈਯਾ ॥ ਸੁੰਦਰ ਉੱਜਲ ਚੰਦ ਅਮੰਦ ਮਨਿੰਦ ਦਿਪੈ ਮੁਖ ਦ੍ਵੰਦਨ ਹਾਨੀ।
ਚੰਦ੍ਰਿਕਾ ਚੰਦ੍ਰਿਕ ਪਾਰਦ ਨਾਰਦ ਸਾਰਦ ਅੰਗ ਕੋ ਰੰਗ ਸਮਾਨੀ।
ਦੇਵ ਜਿ ਛਿੰਦ ਕਰੈਂ ਅਭਿਨੰਦਨ ਆਨੰਦ ਕੰਦ ਬਿਲੰਦ ਸੁ ਜਾਨੀ।
ਤਾਂ ਪਦ ਕੋ ਅਰਬਿੰਦਨਿ ਕੋ ਗਨ ਬੰਦਨ ਠਾਨਿ ਰਚੈਂ ਬਰਬਾਨੀ ॥ ੨ ॥

{ ਅਮੰਦ=ਜੋ ਮੱਧਮ ਨਾਂ ਪਵੇ, ਜੋ ਇਕੋ ਜਿਹਾ ਲਗਾਤਾਰ ਚਮਕੇ, ਸੁੱਛ, ਸ੍ਪਸ਼ਟ, ਨਿਸ਼ਕਲੰਕ।
ਦ੍ਵੰਦ=ਦ੍ਵੰਦ੍ਵ=ਹਰਖ, ਸ਼ੋਕ, ਦੁਖ ਸੁਖ ਆਦਿ ਜੋੜੇ। ਕਲੇਸ਼, ਦੁਖ ਕਸ਼ਟ। ਭਾਵ ਇਹ ਹੈ ਕਿ ਸ਼ਾਰਦਾ ਦਾ ਚਿਹਰਾ ਚੰਦ ਵਾਂਙੂ ਬਾਹਰ }

ਹੀ ਪ੍ਰਕਾਸ਼ਮਾਨ ਨਹੀਂ ਸਗੋਂ ਕਵੀਆਂ ਦੇ ਹਿਰਦੇ ਵਿਚ ਜੋ ਰਾਗ ਦ੍ਵੇਖ ਆਦਿ ਆਵਰਣ ਉੱਚੀ ਕਵਿਤਾ ਦੇ ਪ੍ਰਤਿਬੰਧਕ ਉਪਜਦੇ ਹਨ, ਉਹਨਾਂ ਤੇ ਪ੍ਰਕਾਸ਼ ਪਾ ਕੇ ਸ਼ੁੱਧ ਬੁੱਧੀ ਦਾ ਪ੍ਰਕਾਸ਼ਕ ਹੈ।

ਚੰਦ੍ਰਿਕਾ=ਚਾਂਦਨੀ। ਚੰਦ੍, ਚੰਦ੍ਰਕ=ਚੰਦ੍ਰਮਾ। ਚੰਦ੍ਰਿਕ=ਚੰਦ ਦੀ।
ਪਾਰਦ=ਪਾਰਾ। ਭਾਵ ਪਾਰੇ ਵਾਂਙੂ ਲੁਸ ਲੁਸ ਕਰਦੇ।
ਨਾਰਦ=ਨਾਰਦ ਮੁਨੀ ਜੋ ਰੰਗ ਦਾ ਛਿੱਟਾ ਮੰਨਿਆ ਹੈ।
ਰੰਗ=ਕ੍ਰਾਂਤੀ, ਸ਼ੋਭਾ।
ਸਮਾਨੀ=ਸਮਾਨ ਹਨ। ਅਭਿਨੰਦਨ=ਨਮਸਕਾਰ।
ਗਨ ਬੰਦਨ=ਬਹੁਤੀ ਵਾਰ ਨਮਸਕਾਰ ਕਰਨਾ।
ਸੁਜਾਨੀ=ਚੰਗੀ ਤਰ੍ਹਾਂ ਜਾਣਕੇ। (ਅ) ਸੁਹਣੇ ਗਯਾਨ ਵਾਲੀ, ਪਬੀਨ।

ਅਰਥ–ਉੱਜਲ ਤੇ ਸੁਹਣੇ ਨਿਸ਼ਕਲੰਕ ਚੰਦ ਵਾਙੂ (ਜਿਸ ਦਾ) ਮੁਖੜਾ ਪ੍ਰਕਾਸ਼ ਰਿਹਾ ਹੈ ਤੇ ਚੰਦਾਂ ਨੂੰ ਦੂਰ ਕਰ ਰਿਹਾ ਹੈ।

(ਅਤੇ) ਸ਼ਾਰਦਾ ਦੇ (ਸਾਰੇ) ਅੰਗ ਚੰਦ੍ਰਮਾਂ ਦੀ ਚਾਂਦਨੀ, ਪਾਰੇ ਤੇ ਨਾਰਦ ਦੇ ਰੰਗ ਸਮਾਨ (ਉੱਜਲ) ਹਨ।

(ਫਿਰ) ਜਿਸ ਨੂੰ ਸਾਰੇ ਦੇਵਤੇ ਬੜੀ ਅਨੰਦ ਦਾਤੀ ਤੇ ਪ੍ਰਬੀਨ ਜਾਣਕੇ ਨਮਸਕਾਰਾਂ ਕਰਦੇ ਹਨ।

ਤਿਸ (ਸ਼ਾਰਦਾ ਦੇ) ਚਰਨਾਂ ਕਵਲਾਂ ਨੂੰ ਬਹੁਤੀ ਵਾਰ ਨਮਸਕਾਰ ਕਰਕੇ ਸ੍ਰੇਸ਼ਟ (ਬਾਰ੍ਹਵੀਂ ਰਾਸ ਦੀ) ਬਾਣੀ (=ਕਵਿਤਾ) ਰਚਦਾ ਹਾਂ।

ਹੋਰ ਅਰਥ–[੨ ਸਤਰ] ਚੰਦ ਦੀ ਚਾਂਦਨੀ ਪਾਰਾ ਤੇ ਨਾਰਦ ਇਨ੍ਹਾਂ ਦੇ ਰੰਗ ਸਾਰਦਾ ਦੇ ਅੰਗਾਂ ਦੇ (ਉੱਜਲ ਰੰਗ ਦੇ) ਸਾਹਮਣੇ (ਸਮਾ+ਨੀ=) ਸਮ ਨਹੀਂ ਹਨ ਭਾਵ ਨਜ਼ੂਨ ਹਨ।

੩. ਇਸ਼੍ਟ ਗੁਰੁ–ਸ੍ਰੀ ਗੁਰੂ ਨਾਨਕ ਦੇਵ ਜੀ–ਮੰਗਲ।

ਚੌਪਈ ॥ **ਉਪਦੇਸ਼ਤਿ ਜਗ ਗੁਰ ਭਏ ਫੈਲਯੋ ਜਸ ਜਿਮ ਚੰਦ।**
ਬਿਘਨ ਬਿਨਾਸਹਿ ਕ੍ਰਿਪਾ ਤੇ, ਸ਼੍ਰੀ ਨਾਨਕ ਪਦ ਬੰਦਿ ॥ ੩ ॥

ਅਰਥ–(ਮੈਂ) ਸ਼੍ਰੀ (ਗੁਰੂ) ਨਾਨਕ ਦੇਵ ਜੀ ਦੇ ਚਰਨਾਂ (ਕਵਲਾਂ ਉਪਰ) ਨਮਸਕਾਰ ਕਰਦਾ ਹਾਂ (ਜਿਨ੍ਹਾਂ ਨੇ) ਜਗਤ ਗੁਰੂ ਹੋ ਕੇ (ਜਗਤ ਨੂੰ) ਉਪਦੇਸ਼ ਦਿਤਾ, (ਤੇ ਜਿਨ੍ਹਾਂ ਦਾ) ਜਸ ਚੰਦ੍ਰਮਾ ਵਤ (ਸਾਰੇ) ਫੈਲਿਆ ਹੋਇਆ ਹੈ (ਓਹ ਸਤਿਗੁਰੂ ਜੀ) ਕ੍ਰਿਪਾ ਦੁਆਰਾ (ਮੇਰੇ) ਵਿਘਨਾਂ ਦਾ ਨਾਸ਼ ਕਰਨ।

੪. ਇਸ਼੍ਟ ਗੁਰੂ—ਸ਼੍ਰੀ ਗੁਰੂ ਅੰਗਦ ਦੇਵ ਜੀ ਦਾ—**ਮੰਗਲ।**

ਅਜਰ ਜਰਨ, ਧੀਰਜ ਧਰਨ, ਅਮਰ ਕਰਨ ਸਿਖ ਬ੍ਰਿੰਦ।
ਸ਼੍ਰੀ ਅੰਗਦ ਸੰਕਟ ਹਰਨ ਨਮਹਿੰ ਪਦਨਿ ਅਰਬਿੰਦ ॥ ੪ ॥

{ ਸੰਕਟ ਹਰਨ=ਸੰਕਟ ਹਰਨੇ ਵਾਲੇ। }

ਅਰਥ—ਅਜਰ ਦੇ ਜਰਨੇ ਵਾਲੇ, (ਧਰਤੀ ਸਮ) ਧੀਰਜ ਧਰਨ ਵਾਲੇ, (ਆਪਣੇ) ਸਾਰੇ ਸਿੱਖਾਂ ਨੂੰ ਅਮਰ ਕਰਨ ਵਾਲੇ ਅਤੇ ਸੰਕਟਾਂ ਨੂੰ ਦੂਰ ਕਰਨ ਵਾਲੇ ਸ਼੍ਰੀ (ਗੁਰੂ) ਅੰਗਦ ਦੇਵ ਜੀ ਦੇ ਚਰਨਾਂ ਕਵਲਾਂ ਉਪਰ (ਮੇਰੀ) ਨਮਸਕਾਰ ਹੈ।

੫. ਇਸ਼੍ਟ ਗੁਰੂ—ਸ਼੍ਰੀ ਗੁਰੂ ਅਮਰਦਾਸ ਜੀ ਦਾ—**ਮੰਗਲ।**

ਕਰੇ ਬਿਸਾਲ ਨਿਹਾਲ ਜਨ ਟਾਲਿ ਕਾਲ ਦੁਖ ਜਾਲ।
ਅਮਰਦਾਸ ਸ਼੍ਰੀ ਸਤਿਗੁਰੂ ਰਿਦੈ ਸੰਭਾਲਿ ਕ੍ਰਿਪਾਲੁ ॥ ੫ ॥

{ਜਾਲ=ਸਾਰੇ। ਸੰਭਾਲਿ=ਯਾਦ ਕਰਕੇ, ਸਿਮਰਕੇ।}

ਅਰਥ—ਕਾਲ (ਚੱਕ੍ਰ ਵਿਚ ਆਕੇ ਵਜਾਪਣ ਵਾਲੇ) ਸਾਰੇ ਦੁਖਾਂ ਨੂੰ (ਜਿਨ੍ਹਾਂ ਸਤਿਗੁਰਾਂ ਨੇ) ਦੂਰ ਕਰਕੇ (ਆਪਣੇ) ਸੇਵਕਾਂ ਨੂੰ ਬਹੁਤ ਹੀ ਨਿਹਾਲ ਕੀਤਾ ਹੈ (ਐਸੇ) ਕ੍ਰਿਪਾਲੂ ਸ਼੍ਰੀ ਸਤਿਗੁਰੂ ਅਮਰਦਾਸ ਜੀ ਨੂੰ ਮੈਂ ਰਿਦੇ ਵਿਚ ਸਿਮਰ ਰਿਹਾ ਹਾਂ।

੬. ਇਸ਼੍ਟ ਗੁਰੂ—ਸ਼੍ਰੀ ਗੁਰੂ ਰਾਮ ਦਾਸ ਜੀ ਦਾ—**ਮੰਗਲ।**

ਤ੍ਰਾਸ ਨਾਸ਼ ਨਿਜ ਦਾਸ ਕੇ ਬਾਕ ਬਿਲਾਸ ਪ੍ਰਕਾਸ਼।
ਰਾਮਦਾਸ ਸ਼੍ਰੀ ਸਤਿਗੁਰੂ ! ਬਾਸਹੁ ਰਿਦੈ ਅਵਾਸ ॥ ੬ ॥

ਅਰਥ—(ਹੇ) ਸ਼੍ਰੀ ਸਤਿਗੁਰੂ ਰਾਮਦਾਸ ਜੀਓ ! (ਆਪ ਆਪਣੇ ਬਚਨ ਬਿਲਾਸ ਦੇ ਪ੍ਰਕਾਸ਼ ਨਾਲ ਹੀ ਆਪਣੇ ਦਾਸਾਂ ਦੇ ਭੈ ਨਾਸ਼ ਕਰ ਦਿੰਦੇ ਹੋ (ਮੇਰੀ ਪ੍ਰਾਰਥਨਾ ਹੈ ਕਿ ਮੇਰੇ) ਹਿਰਦੇ (ਰੂਪੀ) ਘਰ ਵਿਚ ਆ ਵਸੋ (ਜੋ ਮੇਰੇ ਭੈ ਭੀ ਨਿਵਿਰਤ ਹੋ ਜਾਣ)।

੭. ਇਸ਼੍ਟ ਗੁਰੂ—ਸ਼੍ਰੀ ਗੁਰੂ ਅਰਜਨ ਦੇਵ ਜੀ ਦਾ—**ਮੰਗਲ।**

ਤਰਜਨ ਦੁਖ, ਬਰਜਨ ਬਿਘਨ, ਸਿਰਜਨ ਜਨ ਕੱਲ੍ਯਾਨ।
ਸ਼੍ਰੀ ਅਰਜਨ ! ਅਰਜ਼ਨਿ ਸੁਨਹਿੰ, ਨਮੋ ਪਦਮ ਪਦ ਠਾਨਿ ॥ ੭ ॥

{ ਸਿਰਜਨ=ਰਚਨ ਵਾਲੇ, ਭਾਵ, ਮੁਕਤੀ ਦਾ ਪ੍ਰਬੰਧ ਕਰ ਦਿੰਦੇ ਹਨ। }

ਅਰਥ—ਸ਼੍ਰੀ ਗੁਰੂ ਅਰਜਨ ਦੇਵ ਜੀ (ਜੋ ਆਪਣੇ) ਦਾਸਾਂ ਦੀਆਂ ਅਰਜ਼ਾਂ ਸੁਣਦੇ ਹਨ (ਅਰ ਉਹਨਾਂ ਦੇ) ਦੁਖਾਂ ਨੂੰ ਤਾੜਦੇ ਹਨ, ਵਿਘਨਾਂ ਨੂੰ ਵਰਜਦੇ ਤੇ ਮੁਕਤੀ ਦਾ ਪ੍ਰਬੰਧ ਬਣਾ ਦਿੰਦੇ ਹਨ (ਤਿਨ੍ਹਾਂ ਦੇ) ਚਰਨਾਂ ਕਵਲਾਂ ਉਪਰ ਨਮਸਕਾਰ ਕਰਦਾ ਹਾਂ।

੮. ਇਸ਼੍ਟ ਗੁਰੂ—ਸ਼੍ਰੀ ਗੁਰੂ ਹਰਿ ਗੋਬਿੰਦ ਜੀ ਦਾ—**ਮੰਗਲ।**

ਜਨ ਬ੍ਰਿੰਦਨਿ ਆਨੰਦ ਦੇ ਜਿਮਿ ਦਿਨਿੰਦ ਅਰਬਿੰਦ।
ਸ਼੍ਰੀ ਹਰਿ ਗੋਬਿੰਦ ਚੰਦ ਗੁਰ ਨਮੋ ਸੁਛੰਦ ਮੁਕੰਦ ॥ ੮ ॥

ਸ਼੍ਰੀ ਹਰਿ ਗੋਵਿੰਦ ਚੰਦ ਗੁਰ=ਸਾਰਾ ਨਾਮ ਹੈ "ਸ਼੍ਰੀ ਗੁਰ ਹਰਿਗੋਵਿੰਦ ਚੰਦ" (ਅ) ਚੰਦ ਸਮਾਨ ਸ਼ਾਂਤੀ ਤੇ ਪ੍ਰਕਾਸ਼ ਦਾਤਾ ਗੁਰ ਹਰਿ ਗੁਬਿੰਦ ਜੀ।
ਸ੍ਵਛੰਦ=ਸੁਤੰਤ੍ਰ। ਮੁਕੰਦ=ਮੁਕਤੀ ਦਾਤਾ।

ਅਰਥ—ਜਿਵੇਂ ਸੂਰਜ ਕਮਲਾਂ ਨੂੰ (ਆਨੰਦ ਦੇਂਦਾ ਹੈ ਤਿਵੇਂ) ਮੁਕਤੀ ਦਾਤੇ ਤੇ ਸੁਤੰਤ੍ਰ ਸ਼੍ਰੀ ਗੁਰੂ ਹਰਿਗੋਵਿੰਦ ਚੰਦ ਜੀ (ਆਪਣੇ) ਸਾਰੇ ਦਾਸਾਂ ਨੂੰ ਆਨੰਦ ਦੇ ਦਾਤੇ ਹਨ (ਤਿਨ੍ਹਾਂ ਨੂੰ ਮੇਰੀ) ਨਮਸਕਾਰ ਹੋਵੇ।

੯. ਇਸ਼੍ਟ ਗੁਰੂ—ਸ਼੍ਰੀ ਗੁਰੂ ਹਰਿ ਰਾਇ ਜੀ ਦਾ—**ਮੰਗਲ।**

ਸੁਖ ਬਿਲਾਸ ਦਾਸਨਿ ਬਖਸ਼ਿ ਰਿਪੁਨਿ ਬਚਨ ਤੇ ਹਾਨਿ।
ਸ਼੍ਰੀ ਸਤਿਗੁਰੁ ਹਰਿਰਾਇ ਜੀ ਨਮਹਿ, ਕਰਹੁ ਕੱਲਆਨ ॥ ੯ ॥

ਅਰਥ—ਹੇ ਸ਼੍ਰੀ ਸਤਿਗੁਰੂ ਹਰਿਰਾਇ ਜੀਓ (ਆਪ ਆਪਣੇ) ਦਾਸਾਂ ਨੂੰ ਸੁਖ ਤੇ ਆਨੰਦ ਬਖਸ਼ਦੇ ਹੋ ਤੇ (ਚੜ੍ਹ ਆਏ) ਵੈਰੀਆਂ ਨੂੰ ਵਚਨ (ਮਾਤ੍ਰ) ਨਾਲ ਹੀ ਨਾਸ਼ ਕਰ ਦਿੰਦੇ ਹੋ, (ਆਪ ਜੀ ਨੂੰ) ਨਮਸਕਾਰ ਕਰਕੇ (ਮੈਂ ਬੇਨਤੀ ਕਰਦਾ ਹਾਂ ਕਿ) ਮੇਰੀ (ਭੀ) ਕੱਲਆਨ ਕਰੋ।

੧੦. ਇਸ਼੍ਟ ਗੁਰੂ—ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ—**ਮੰਗਲ।**

ਦਰਸ਼ਨ ਤੇ ਸੰਕਟ ਨਸਹਿਂ ਪਗ ਪਰਸਨਿ ਸੁਖਦਾਇ।
ਜਨ ਹਰਸ਼ਨ ਸਰਸਨ ਸਦਾ ਸ਼੍ਰੀ ਹਰਿ ਕ੍ਰਿਸ਼ਨ ਸੁਭਾਇ ॥ ੧੦ ॥

ਅਰਥ—(ਸ਼੍ਰੀ ਸਤਿਗੁਰੂ) ਹਰਿ ਕ੍ਰਿਸ਼ਨ ਜੀ ਦੇ ਦਰਸ਼ਨ ਨਾਲ ਤਾਂ ਸੰਕਟ ਦੂਰ ਹੁੰਦੇ ਹਨ ਤੇ (ਉਹਨਾਂ ਦੇ) ਚਰਨ ਪਰਸਣੇ ਸੁੱਖਾਂ ਦੇ ਦਾਤੇ ਹਨ (ਅਤੇ ਉਹਨਾਂ ਦਾ) ਸੁਭਾਉ ਦਾਸਾਂ ਨੂੰ ਖੁਸ਼ੀ ਦੇਕੇ ਖਿੜਾ ਦੇਣ ਵਾਲਾ ਹੈ (ਤਿਨ੍ਹਾਂ ਨੂੰ ਮੇਰੀ ਨਮਸਕਾਰ ਹੋਵੇ)।

੧੧ ਇਸ਼੍ਟ ਗੁਰੂ—ਸ਼੍ਰੀ ਗੁਰੂ ਤੇਗ ਬਹਾਦਰ ਜੀ—**ਮੰਗਲ।**

ਤ੍ਰਿਣ ਤੁਲ ਤਨ ਤਜਿ ਤੁਰਤ ਤਿਹ ਤੁਰਕਨਿ ਤੇਜ ਨਿਕੰਦ।
ਤੇਗ ਬਹਾਦੁਰ ਸਤਿਗੁਰੂ ਚਰਨ ਕਮਲ ਤਿਨ ਬੰਦਿ ॥ ੧੧ ॥

{ਤਿਹ=ਤਿੱਥੋਂ, ਭਾਵ ਦਿੱਲੀ ਵਿੱਚੋਂ।}

ਅਰਥ—ਤ੍ਰਿਣ ਸਮਾਨ ਸਰੀਰ ਨੂੰ ਤਿਆਗ ਕੇ (ਜਿਨ੍ਹਾਂ ਨੇ) ਤੁਰਕਾਂ ਦਾ ਤੇਜ ਤਿਹ (=ਉਥੋਂ ਭਾਵ ਦਿੱਲੀ ਤੋਂ) ਛੇਤੀ ਪੁੱਟ ਘੱਤਿਆ, (ਐਸੇ) ਸਤਿਗੁਰੂ ਤੇਗ ਬਹਾਦੁਰ ਜੀ (ਜੋ ਹਨ) ਤਿਨ੍ਹਾਂ ਦੇ ਚਰਨਾਂ ਕਵਲਾਂ ਨੂੰ ਨਮਸਕਾਰ ਹੈ।

੧੨. ਇਹ ਗੁਰੂ—ਸ਼੍ਰੀ ਗੁਰੂ ਗੋਬਿੰਦ ਸਿੰਘ ਜੀ—ਮੰਗਲ।

ਰਚਨੋ ਨਿਖਾਲਿਸ ਖਲਕ ਤੇ ਪੰਥ ਖਾਲਿਸਾ ਸੁੱਧ।
ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਹਤਿ ਰਿਪੁ ਕ੍ਰੁੱਧਤਿ ਜੁੱਧ ॥ ੧੨ ॥

{ ਨਿਖਾਲਿਸ=ਵਿਸ਼ੇਸ਼ ਕਰਕੇ ਖਾਲਿਸ, ਸ਼ੁਧ। (ਅ) ਨਿਰਾਲਾ। }

ਅਰਥ—(ਪੰਨ ਹਨ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ (ਜਿਨ੍ਹਾਂ ਨੇ ਖਲਕਤ ਤੋਂ) ਬਹੁਤ ਖਾਲਸ (ਕਰਕੇ) ਸ਼ੁੱਧ ਖਾਲਸਾ ਪੰਥ ਰਚਿਆ ਤੇ ਜੁੱਧ ਵਿਚ ਕ੍ਰੁੱਧਤਿ ਹੋਕੇ (ਪ੍ਰਜਾ ਦੇ) ਵੈਰੀਆਂ ਦਾ ਨਾਸ਼ ਕੀਤਾ।

ਹੋਰ ਅਰਥ—ਸ਼੍ਰੀ ਗੁਰੂ ਗੋਵਿੰਦ ਸਿੰਘ ਜੀ (ਜਿਨ੍ਹਾਂ ਨੇ ਪ੍ਰਜਾ ਦੇ) ਵੈਰੀਆਂ ਨੂੰ ਜੁੱਧ ਵਿਖੇ ਕ੍ਰੁੱਧਤਿ ਹੋ ਕੇ ਮਾਰਨ ਲਈ ਸ਼ੁੱਧ ਪੰਥ ਖਾਲਸਾ ਖਲਕਤ ਤੋਂ ਸੁੱਧ ਰਚਿਆ (ਤਿਨ੍ਹਾਂ ਨੂੰ ਮੇਰੀ ਨਮਸਕਾਰ ਹੈ)।

੧੩. ਦਸੋਂ ਗੁਰੂ ਮੰਗਲ।

ਪਗ ਸਰੋਜ ਸਭਿ ਗੁਰਨਿ ਕੇ ਉਰ ਮਹਿੰ ਭਲੇ ਮਨਾਇ।
ਦ੍ਵਾਦਸ਼ਮੀ ਅਬਿ ਰਾਸਿ ਕੋ ਰਚੌਂ ਪ੍ਰਮੇਸੁਰ ਧਯਾਇ ॥ ੧੩ ॥

ਅਰਥ—ਸਾਰੇ ਸਤਿਗੁਰਾਂ ਦੇ ਚਰਨਾਂ ਕਵਲਾਂ ਨੂੰ ਰਿਦੇ ਦੇ ਵਿਚ ਚੰਗੀ ਤਰ੍ਹਾਂ ਮਨਾ ਕੇ (ਸਿਮਰਕੇ ਅਤੇ) ਪਰਮ ਈਸ਼ਰ (ਵਾਹਿਗੁਰੂ) ਨੂੰ ਧਯਾਇ ਕੇ ਹੁਣ ਮੈਂ (ਸੂਰਜ ਪ੍ਰਕਾਸ਼ ਦੀ) ਬਾਰ੍ਹਵੀਂ ਰਾਸਿ ਰਚਦਾ ਹਾਂ।

ਦੋਹਰਾ ॥ ਕਿਤਿਕ ਦਿਵਸ ਬਸਿ ਕਰਿ ਗੁਰੂ ਪਟਨੇ ਨਗਰ ਮਝਾਰ। ਸੁਖ ਪਾਯਹੁ ਸ਼੍ਰਮ ਪਰਹਰਨੋ, ਸਿੱਖਨਨਿ ਕਰਨਿ ਉਧਾਰ ॥ ੧੪ ॥ ਅਬਹਿ ਕਥਾ ਇਕ ਭੂਪ ਕੀ ਉਚਿਤ ਕਹਨਿ ਕੇ ਜਾਨਿ। ਤਿਸ ਕੋ ਬਰਨਨਿ ਕਰਤਿ ਹੌਂ,ਸੁਨਹੁ ਸੰਤ!ਦੈ ਕਾਨ॥੧੫॥ਦੇਸ ਕਾਮਰੂ* ਗੁਰ ਗਮਨਿ ਕੀਨਸਿ ਜਿਸ ਕੋ ਸੰਗ। ਕਹੌਂ ਛੋਰ ਤੋ[1] ਸੋ ਕਥਾ ਜਿਮ ਹਮ ਸੁਨਨੋ ਪ੍ਰਸੰਗ॥੧੬॥ ਚੌਪਈ॥ ਦਿੱਲੀ ਮਹਿੰ ਅਕਬਰ ਤੁਰਕੇਸ਼। ਕਰਤਿ ਰਾਜ ਲੈ ਦੇਸ਼ ਅਸ਼ੇਸ਼। ਜਹਾਂ ਮਵਾਸ ਹੋਹਿ ਕੋ ਜਾਈ। ਤਹਿੰ ਬਡ ਸੈਨਾ ਦੇਤਿ ਪਠਾਈ ॥ ੧੭ ॥ ਕਰਿ ਸੰਗ੍ਰਾਮ ਬਿਜੈ ਕੋ ਪਾਇ। ਬਸੀ ਕਰੇ ਸਭਿ ਦੇਸ਼ਨਿ ਰਾਇ[2] । ਆਇਸੁ ਅਕਬਰ ਕੀ ਸਿਰ ਸਹੈਂ[3] ।ਅਪਨੋ ਰਾਜ ਕਰਤਿ ਸੋਂ ਰਹੈਂ ॥ ੧੮ ॥ ਨੀਤਿ[4] ਬਿਸਾਲ ਨੀਤਿ[5] ਉਰਧਾਰੈਂ।ਮਿੱਤ੍ਰ ਵਧਾਵਹਿੰ ਸ਼ੱਤ੍ਰੂ ਨਿਕਾਰੈਂ । ਦੇਸ਼ ਕਾਮਰੂ

---

[1]ਏਹਲਕੇ (ਅ) ਸ਼ੁਰੂ ਤੋਂ। [2]ਦੇਸ਼ਾਂ ਦੇ ਰਾਜੇ। [3]ਰਾਜੇ ਸਹਿੰਦੇ ਰਹਿਣ। [4]ਰਾਜ ਨੀਤੀ। [5]ਨਿੱਤ।
*ਕਾਮ ਰੂਪ ਦੇਸ਼ ਜੋ ਬੰਗਾਲ ਦੇ ਉੱਤਰ ਪੂਰਬ ਨੂੰ ਹੈ।

ਰਹਜੋ ਮਵਾਸੀ। ਤਹਿੰ ਕਾਮੱਖਨਾ[1] ਜੋਤਿ ਪ੍ਰਕਾਸ਼ੀ ॥ ੧੯ ॥ ਮਹਾਂ ਸ਼ਕਤਿ ਜੁਤਿ ਜ਼ਾਹਰ ਕਲਾ । ਯਾਂਤੇ ਨਹਿੰ ਅਕਬਰ ਬਸ ਚਲਾ । ਭੂਪ ਦੇਸ਼ ਕੇ ਪਰ ਜੋ ਆਵੈਂ[2] । ਸੋ ਦੇਵੀ ਕੋ ਸ਼ਰਨਿ ਸਿਧਾਵੈ ॥ ੨੦ ॥ ਤਬਿ ਸਹਾਇਤਾ ਕਰਹਿ[3] ਬਿਸਾਲਾ। ਹਤਹਿ ਦੁਸ਼ਟ ਕੀ ਬਲ ਤਤਕਾਲਾ।ਅਨਿਕ ਰੀਤਿ ਕੇ ਮੰਤ੍ਰ ਸੁ ਜਾਨਹਿੰ[4]। ਤਿਨ ਤੇ ਸ਼ੱਤ੍ਰੁਨਿ ਗਨ ਕੋ ਹਾਨਹਿੰ*॥੨੧॥ ਅਕਬਰ ਚਿਤਵਤਿ ਤਿਹ ਸਰ ਕਰਿਬੇ । ਕਈ ਬਾਰ ਕਰਿ ਲਸ਼ਕਰਿ ਚਰਿਬੇ । ਨਹੀਂ ਮਿਲਜੋ ਸੋ ਆਇ ਕਦਾਈ । ਰਹੇ ਮਵਾਸੀ ਦੇਸ਼ ਸ਼ਦਾਈ ॥ ੨੨ ॥ ਮਾਨ ਸਿੰਘ ਰਾਜਾ ਬਲਵੰਡ ।ਜੀਤੀ ਪਸ਼ਚਮ ਦਿਸ਼ਾ ਪ੍ਰਚੰਡ ।ਮਹਾਂ ਮਲੇਛ ਕਰੇ ਸਰ ਜਾਇ । ਤਹਾ ਜੀਤ ਕੀ ਥੰਭ ਬਜਾਇ ॥ ੨੩ ॥ ਹਟਿ ਆਯਹੁ ਪੁਨ ਅਪਨੇ ਦੇਸ਼। ਸ਼ੰਕਾ ਕਰਤਿ ਭਯੋ ਤੁਰਕੇਸ਼।–ਇਹ ਰਜਪੂਤ ਪ੍ਰਤਾਪੀ ਭਾਰੇ।ਜੇ ਕਬਿ ਬਿਗਰਹਿੰ ਸੈਗ ਹਮਾਰੇ॥੨੪॥ਚੌਰਾ ਪਤਿਸ਼ਾਹਤ ਮਹਿੰ ਪਾਵੈ। ਕੌਨ ਸਮੁਖ ਹੁਇ ਜੰਗ ਮਚਾਵੈ। ਸੁਭਟ ਬਡੇਰੇ ਪਸ਼ਚਮ ਦੇਸ਼। ਕਰੇ ਜੋਰ ਤੇ ਜ਼ੋਰ[5] ਅਸ਼ੇਸ਼ ॥ ੨੫ ॥ ਯਾਂਤੇ ਇਸਹਿ ਮੁਹਿੰਮ ਪਠਾਵੈਂ । ਜਹਾਂ ਜਾਇ ਕਰਿ ਫੇਰ ਨ ਆਵੈ।ਲਰਿਤੇ ਜੀਤਹਿ ਕਰਿ ਰਣਘੋਰਾ।ਦੇਸ਼ ਕਾਮਰੂ ਮੰਤ੍ਰੁਨਿ ਜ਼ੋਰ ॥ ੨੬ ॥ ਚਲਹਿ ਨ ਬਸਿ ਤਹਿੰ ਜੁੱਧ ਕਰਨਿ ਕੋ । ਮੰਤ੍ਰੁਨਿ ਸੈਗ ਸੁ ਪਾਇ ਮਰਨਿ ਕੋ । ਜੋ ਨ ਮਰਹਿ ਲੈ ਬਿਜੈ ਉਪਾਇ। ਦੇਸ਼ ਮਵਾਸੀ ਹਮ ਢਿਗ ਆਇ–॥ ੨੭ ॥ ਅਸ ਮਸਲਤਿ ਕਰਿ ਕੈ ਛਲ ਸਾਨੀ । ਨ੍ਰਿਪਤਿ ਹਕਾਰਜੋ ਬਛ ਅਭਿਮਾਨੀ।ਦਿੱਲੀ ਮਹਿੰ ਪ੍ਰਵੇਸ਼ ਜਬਿ ਹੋਯੋ । ਚੌਥਧ[6] ਬ੍ਰਿੰਦ ਕਸਾਈ ਜੋਯੋ ॥੨੮॥ ਪਿਖਿ ਕਰਿ ਸ਼ਹਿ ਨ ਸਕਜੋ ਰਿਸ਼ ਧਰਿ ਕੈ।ਖੜਗਨਿ ਸੈਗ ਕਟਾ ਤਿਨ ਕਰਿ ਕੈ। ਭਾਜ ਦੁਰੇ ਤਿਨ ਪ੍ਰਾਣ ਉਬਾਰੇ । ਜੋ ਹੇਰੇ ਸੋ ਖੜਗ ਬਿਦਾਰੇ ॥ ੨੯ ॥ ਇਸ ਪ੍ਰਕਾਰ ਬਹੁ ਰੌਰ ਮਚਾਵਤਿ । ਤੁਰਕੇਸ਼ੁਰ ਕੇ ਨਿਕਟਿ ਸਿਧਾਵਤਿ । ਸੁਨੇ ਹਤੇ[7] ਕੁਛ ਨਾਂਹਿ ਨ ਕਰਜੋ । ਤਊ ਰਿਦਾ

[1]ਰੁ ਹਾਟੀ ਨੇੜੇ ਸ਼ਿਕ੍ਰ ਦੇਵੀ ਦਾ ਮੰਦਰ ਜਿਸ ਵਿਚ ਦੇਵੀ ਦੇ ਨੈਰੋਜ ਦੀ ਪੂਜਾ ਹੁੰਦੀ ਹੈ । [2](ਕਾਮ ਰੂਪ) ਦੇਸ਼ ਦੇ ਰਾਜੇ ਉਪਰ ਜੋ ਚੜ੍ਹਕੇ ਆਵੇ । [3](ਦੇਵੀ) ਕਰੇ । [4]ਜਾਣਦੇ ਸਨ (ਲੋਕੀਂ) । [5]ਅਧੀਨ । [6]ਗਊਬੱਧ । [7](ਕਸਾਈ) ਮਾਰੇ ਗਏ ਸੁਣੇ ।

*ਜਿਵੇਂ ਕਵਿ ਜੀ ਨੇ ਸੁਣਿਆ ਹੈ (ਦੇਖੋ ਅੰਕ ੧੬) ਲਿਖ ਰਹੇ ਹਨ । ਬੰਗਾਲ ਆਸਾਮ ਆਦਿ ਇਲਾਕਿਆਂ ਵਿਚ ਸ਼ਕਤੀ ਪੂਜਾ ਕਰਨ ਵਾਲੇ ਲੋਕੀਂ ਬਹੁਤ ਹਨ ਤੇ ਤਾਂਤਰੀ ਲਗ ਪਗ ਸਾਰੇ ਹਨ, ਇਹ ਗਲ ਠੀਕ ਹੈ । ਤੰਤ੍ਰਾਂ ਮੰਤ੍ਰਾਂ ਦਾ ਭੈ ਤੇ ਕਾਲੀ ਦਾ ਡਰ ਇਹ ਆਮ ਲੋਕਾਂ ਵਿਚ ਤਦੋਂ ਬਹੁਤ ਹੈਸੀ ।

ਬਹੁ ਦੁਖ ਸੋਂ ਦਹਨੋ ॥੩੦॥ ਕਪਟ ਠਾਨਿ ਕੈ ਨਿਕਟਿ ਬਿਠਾਇਸਿ।ਸ਼ਸਤ੍ਰ ਬਸਤ੍ਰ ਬਹੁਮੁਲੇ ਦਿਵਾਇਸਿ । ਸਭਾ ਲਗਾਇ ਸਕਲ ਉਮਰਾਵ। ਰਾਜੈ ਅਪਰ ਬੁਲਾਇ ਬਿਠਾਵ ॥ ੩੧ ॥ ਭਰੀ ਕਚਹਿਰੀ ਮਹਿੰ ਸਨਮਾਨਾ। ਅਧਿਕ ਦਰਬ ਕੋ ਬਖਸ਼ਨਿ ਠਾਨਾ। ਬੀੜਾ ਪਾਨਨ ਕੋ ਸ਼ੁਭ ਰੰਗੀ। ਅਰ ਸ਼ਮਸ਼ੇਰ ਧਰੀ ਕਰਿ ਨੰਗੀ ॥ ੩੨ ॥ ਬੀਚ ਸਭਾ ਦੇਖਹਿ ਸਭਿ ਕੌਨ[1]।ਗਹੀ ਨ ਕਿਨਹੂ ਠਾਨੀ ਮੌਨ ।–ਦੇਸ਼ ਕਾਮਰੂ ਮੰਤ੍ਰਨਿ ਬਲ ਹੈ। ਕਹਾਂ ਕਰਹਿ ਤਹਿੰ,ਲੈ ਬਡਿ ਦਲ ਹੈ–॥੩੩॥ ਮਾਨ ਸਿੰਘ ਨ੍ਰਿਪ ਰਿਦੇ ਬਿਚਾਰੀ।–ਸਭਿ ਮਹਿੰ ਸਨਮਾਨਜੋਂ ਮੁਝ ਭਾਰੀ।ਇਹ ਸ਼ਮਸ਼ੇਰ ਅਗਾਰੀ ਮੋਰੇ। ਕਰਜੋ ਫਤੇਹ ਅਪਰ ਦਿਸ਼ਿ ਹੋਰੇ ॥ ੩੪ ॥ ਬੀਚ ਕਚਹਿਰੀ ਜੋ ਨ ਉਠਾਵੌਂ । ਨਿਜ ਬਲਿ ਕੋ ਤਬਿ ਅਧਿਕ ਲਜਾਵੌਂ । 'ਕਾਇਰ ਭਯੋ'ਕਹਹਿੰ ਪਸ਼ਚਾਤੀ।ਇਸ ਬਿਧਿ ਹੋਇ ਆਨਿ ਘਟਿ ਜਾਤੀ[2] ॥ ੩੫ ॥ ਬਡੇ ਬਲੀ ਮੋ ਸੋਂ ਲਰਿ ਸਾਰੇ । ਮਮ ਆਗੈ ਇਹ ਕਹਾਂ ਬਿਚਾਰੇ–। ਇਮ ਬਿਚਾਰਿ ਅਪਨੀ ਬਡਿਆਈ । ਕਰਿ ਸਲਾਮ ਸ਼ਮਸ਼ੇਰ ਉਠਾਈ ॥ ੩੬ ॥ ਤਬਿ ਅਕਬਰ ਨੇ ਬਹੁਤ ਸਰਾਹਾ। ਨਿਕਸਿ ਵਹਿਰ ਤਿਤ ਚਢਨਿ ਉਮਾਹਾ । ਅਨੀ[3] ਘਨੀ ਘਨ ਮਨਹੁੰ ਸਕੈਲਿ।ਗਮਨਜੋਂ ਭੂਪ ਪੰਥ ਪਗ ਮੇਲਿ॥੩੭॥ਲਸ਼ਕਰ ਚਢਜੋ ਮਨਹੁੰ ਘਨ ਮਹਾਂ।ਬਜੀ ਬੇਬ ਬਡਿ ਘੋਖਤਿ ਲਹਾ[4]।ਸ਼ਸਤ੍ਰਨਿ ਚਮਕ ਚੇਚਲਾ ਥਰਕੈ[5]। ਚਲਜੋ ਭੂਪ ਦ੍ਰਿਗ ਬਾਮੋਂ ਫਰਕੈ ॥ ੩੮ ॥ ਸਨੇ ਸਨੇ ਨਿਜ ਡੇਰੇ ਘਾਲਤਿ। ਪ੍ਰਤਿਪਾਲਤਿ ਨਿਜ ਚਮੂੰ ਸੰਭਾਲਤਿ । ਪਾਛੈ ਅਕਬਰ ਦਰਬ ਪਠਾਇਸਿ। ਹੁਇ ਸਰ ਦੇਸ਼ ਕਿ ਨ੍ਰਿਪ ਮਰਿ ਜਾਇਸਿ ॥ ੩੯ ॥ ਦੋਨਹੁੰ ਦਿਸ਼ਿ ਤੇ ਹਰਖ ਧਰੰਤਾ । ਸਾਦਰ ਵਸਤ੍ਰ ਅਧਿਕ ਪਠੰਤਾ । ਮਾਨ ਸਿੰਘ ਪੂਚਬ ਮਹਿੰ ਜਾਇ। ਅਪਨੋ ਅਧਿਕ ਪ੍ਰਤਾਪ ਦਿਖਾਇ ॥੪੦॥ ਬਹੁਤ ਦੇਸ਼ ਕੋ ਜੀਤਨਿ ਕਰਜੋ । ਦੇਖਿ ਬਲੀ ਕੋ ਕਹੂੰ ਨ ਅਰਜੋ । ਬ੍ਰਹਮ ਪੁੱਤ੍ਰ ਨਦ[6] ਏਕ ਮਹਾਨਾ। ਗੁਆਹਾਟ ਪੁਰਿ ਪਾਰ ਸਥਾਨਾ[7] ॥ ੪੧ ॥ ਰੰਗਾਮਾਟੀ[8] ਅਹੈ ਉਰਾਰੇ। ਨ੍ਰਿਪ ਦਲ ਜੁਤਿ ਤਹਿੰ ਡੇਰਾ ਡਾਰੇ। ਚਤਰ ਕੋਸ ਪਾਟਾ[9] ਤਿਸ ਨਦ ਕੋ।

[1]ਸਭ ਕੋਈ। [2]ਇਸ ਤਰ੍ਹਾਂ ਹੌਂਸਲਾ ਆਨ ਘਟ ਜਾਂਦੀ ਹੈ। [3]ਸੈਨਾ। [4](ਬਦਲ) ਗੱਜਦਾ ਮਲੂਮ ਦਿੱਤਾ। [5]ਸ਼ਸਤ੍ਰਾਂ ਦੀ ਚਮਕ ਬਿਜਲੀ ਵਾਂਗ ਥਰਕਦੀ ਹੈ। [6]ਦਰਿਆ। [7](ਜਿਸ ਦਰਿਆ ਦੇ) ਪਾਰ ਗੁਹਾਟੀ ਨਾਮੇ ਸ਼ਹਿਰ ਹੈ। [8]ਦੋ ਤੇ ਟਿਕਾਣੇ ਇਸ ਨਾਮ ਦੇ ਹਨ, ਬ੍ਰਹਮ ਪੁੱਤ੍ਰ ਤੇ ਇੱਸੇ ਪਾਸੇ ਮੁਰਸ਼ਿਦਾਬਾਦ ਵਾਲੀ ਰੰਗਾ ਮਾਟੀ ਸ਼ਾਯਦ ਹੋਵੇ। ਪਰ ਵਧੀਕ ਅਗਲਬ ਹੈ ਕਿ ਰੰਗ ਪੁਰ ਤੋਂ ਮੁਰਾਦ ਹੋਵੇ। ਤੇ ਸਤਿਗੁਰੂ ਜੀ ਦੀ ਯਾਦਗਾਰ ਦੇ ਟਿਕਾਣੇ ਦਾ ਗੁਰਦ੍ਵਾਰਾ ਜੋ ਸੁਬਜ਼ੀ ਵਿਚ ਹੈ ਇਸ ਰੰਗ ਪੁਰ ਤੋਂ ਹੀ ਨੇੜੇ ਪੈਂਦਾ ਹੈ। [9]ਚੁੜਾਈ।

ਉਤਰਨਿ ਪਾਰ ਬਿਦਾਰਹਿ ਮਦ ਕੌ[1] ॥ ੪੨ ॥ ਪਾਰ ਜਹਾਂ ਕਾਮੱਖਨਾ ਮੰਦਰ। ਬਸਹਿ ਬਿਸਾਲ ਨਗਰ ਤਹਿੰ ਸੁੰਦਰ। ਤਿਸੀ ਦੇਸ਼ ਕੋ ਭੂਪਤਿ ਭਾਰੀ। ਰਜਧਾਨੀ ਨਿਜ ਪੁਰੀ ਸੁਧਾਰੀ ॥ ੪੩ ॥ ਸਬਲ ਬਾਹਨੀ ਲਿਯੇ ਮਹਾਨਾ। ਬਸਹਿ ਨਰੇਸ਼ੁਰ ਦੇਵ ਸਮਾਨਾ[2]।ਸਦਾ ਉਪਾਸਨ ਦੇਵੀ ਕਰਤਾ। ਆਦਿ ਸ਼ਕਤਿ ਕੋ ਧਯਾਨ ਸੁ ਧਰਤਾ ॥ ੪੪ ॥ ਨਿਤਪਤਿ ਹੋਮ[3] ਬਿਸਾਲ ਕਰਾਵਹਿ। ਧੂਪ ਦੀਪ ਚੰਦਨ ਚਰਚਾਵਹਿ। ਮਾਨ ਸਿੰਘ ਕੋ ਐਬੋ ਸੁਨਜੋ[4]।ਜਤਨ ਹਤਨਿ ਕਾ ਚਿਤ ਮਹਿੰ ਗੁਨਜੋ ॥ ੪੫ ॥ ਮੰਤ੍ਰ ਪਾਠ ਕਰਿ ਬਲੀ ਸੁ[5] ਦੈਕੈ। ਸ਼ਕਤਿ ਚਲਾਈ ਮਨ ਰਿਸ ਕੈ ਕੈ। ਜਿਸ ਛਿਨ ਹਤਨ ਹੇਤੁ ਸੋ ਆਈ। ਮਾਨ ਸਿੰਘ ਬੈਠਜੋ ਸੁਚ ਥਾਈਂ[6] ॥ ੪੬ ॥ ਪਾਠ ਚੰਡਕਾ ਕਰਤਿ ਕਰਾਵਤਿ। ਚਹੁੰ ਦਿਸ਼ਿ ਬ੍ਰਹਮ ਕਵਚ[7] ਕੌ ਗਾਵਤਿ। ਜਬਿ ਸੋ ਸ਼ਕਤਿ ਸੰਘਾਰਨਿ ਆਈ। ਕਰਿ ਨ ਸਕੀ ਬਲ, ਪਿਖਿ ਸਿਥਲਾਈ[8] ॥ ੪੭ ॥ ਦੈ ਕਰਿ ਹਾਥ ਕਾਲਕਾ ਰਾਖਜੋ। ਹੁਤੋ ਧਯਾਨ ਦੇਵੀ ਅਭਿਲਾਖਜੋ। ਬਲ ਦਲ ਕੋ ਕਰਿ ਕੈ ਨ੍ਰਿਪ ਮਾਨ। ਚਹਤਿ ਬਿਜੈ ਕਰਿਬੋ ਤਿਸ ਥਾਨ ॥ ੪੮ ॥ ਜਿਤ ਕਿਤ ਫੈਲ ਪਰੀ ਥਡ ਅਨੀ। ਤ੍ਰਾਸਤਿ ਦੇਸ਼ ਦੇਖਿ ਕਰਿ ਘਨੀ।ਨਿਜ ਲੋਕਨਿ ਭੈ ਜਾਨਿ ਬਿਸਾਲਾ। ਨੌਕਾ ਰਚੀ ਏਕ ਮਹਿਪਾਲਾ ॥ ੪੯ ॥ ਤਿਸ ਪਰ ਪੁਤਲੀ ਰੁਚਿਰ ਬਨਾਈ। ਜਨੁ ਸਾਚੀ ਤ੍ਰਿਯ ਇਹਾਂ ਬਿਠਾਈ। ਫੂਲ ਕਮਲ ਕੋ ਕਰਜੋ ਬਨਾਵਨਿ। ਮਹਾਂ ਸੁਗੰਧਿਤ ਸੋ ਮਨ ਭਾਵਨਿ ॥ ੫੦ ॥ ਅਭਿਮੰਤ੍ਰਿਤ[9] ਕਰਿ ਸਰਬ ਪ੍ਰਕਾਰਾ।ਮਾਨ ਸਿੰਘ ਕੋ ਨਾਮ ਉਚਾਰਾ। ਮੰਤ੍ਰ ਸ਼ਕਤਿ ਕਰਿ ਨਾਉ[10] ਚਲਾਈ। ਸਨੈ ਸਨੈ ਸੋ ਚਲਿ ਕਰਿ ਆਈ ॥ ੫੧ ॥ ਤਟ ਪਰ ਮਾਨ ਸਿੰਘ ਕੋ ਛੇਰਾ। ਅਵਿਲੋਕਤਿ ਦਰਿਆਉ ਬਡੇਰਾ। ਇਕ ਦੁਇ ਦਾਸ ਪਾਸ ਤਿਸ ਕਾਲਾ। ਪਿਖਜੋ ਅਚੰਭਾ ਆਇ ਬਿਸਾਲਾ ॥ ੫੨ ॥ ਜਲ ਕੋ ਬੇਗ ਨ ਨੌਕਾ ਚਲੈ[11]। ਨਰ ਬਿਨ ਸਨੈ ਸਨੈ ਨਿਜ[12] ਠਿਲੈ।ਅਵਿਲੋਕਤਿ ਚਲਿ ਆਈ ਪਾਸਾ। ਬਿਸਮਜੋ ਭੂਪਤਿ ਅਜਬ ਤਮਾਸ਼ਾ ॥ ੫੩ ॥ ਅਤਿ ਸੁੰਦਰ ਪੁਤਰੀ ਸੁ ਨਿਹਾਰੀ। ਮਾਨ ਸਿੰਘ ਸੁਧਿ ਦੇਹਿ ਬਿਸਾਰੀ। ਦੇਖਿ ਚਲਿਤ[13] ਮਨ ਮੋਹਤਿ ਹੋਵਾ। ਛੁਭਤਿ

---

[1]ਪਾਰ ਉਤਰਨ ਵਾਲੇ ਦਾ ਹੰਕਾਰ ਦੂਰ ਕਰਦਾ ਹੈ ਭਾਵ ਪਾਰ ਉਤਰਿਆ ਨਹੀਂ ਜਾਂਦਾ। [2]……ਦੇ ਤੁੱਲ। [3]ਹਵਨ। [4]ਮੰਤ੍ਰਾਂ ਨਾਲ ਭੇਟਾ (ਦੇਵੀ ਦੀ)। [5]ਪਵਿੱਤ੍ਰ ਥਾਂ ਵਿਚ। [6]ਇਕ ਮੰਤ੍ਰ ਜਿਸ ਦੇ ਪੜ੍ਹਣ ਨਾਲ ਆਪ ਨੂੰ ਰਖਜਤ ਸਮਝਦੇ ਹਨ। [7]ਢਿੱਲੀ ਹੋ ਗਈ। [8]ਮੰਦ੍ਰ ਕੋ। [9]ਬੋਹੜੀ। [10]ਜਲ ਦੇ ਵੇਗ ਵਿਚ ਨੌਕਾ ਨਹੀਂ ਚਲਦੀ। [11]ਆਪਣੇ ਆਪ। [12]ਚਲਿੱਤ੍ਰ।

ਅਧਿਕ ਉਰ ਧੀਰਜ ਖੋਵਾ ॥ ੫੪ ॥ ਪਹੁੰਚੀ ਅਤਿਸ਼ੈ ਆਇ ਸਮੀਪ । ਰਹਜੋ ਨ ਗਯੋ ਤਬਹਿ ਅਵਨੀਪ । ਬਾਰਿ ਬਾਰਿ ਅਵਿਲੋਕਨਿ ਕਰਤਾ । ਪਰਜੋ ਖਯਾਲ ਤਿਸ ਨਾਂਹਿਨ ਟਰਤਾ ॥ ੫੫ ॥ ਬਹੁ ਸੁੰਦਰ ਜਬਿ ਫੂਲ ਨਿਹਾਰਜੋ । ਤਿਸ ਲੈਬੇ ਹਿਤ ਹਾਥ ਪਸਾਰਜੋ । ਪੁਤਰੀ ਕਰਿ ਤੇ ਜਬਿ ਹੀ ਲੀਨਹੁੰ । ਘ੍ਰਾਣ[1] ਨਿਕਟਿ ਕਰਿ ਸੁੰਘਨਿ ਕੀਨਹੁੰ ॥ ੫੬ ॥ ਤਤਛਿਨ ਭਯੋ ਬਾਵਰੋ ਮਾਨ[2] । ਦਲ ਬਲ ਕੀ ਸੁਧਿ ਗਈ ਜਹਾਨ ।ਜਬਹਿ ਚਮੂੰ ਨੈ ਇਮ ਨ੍ਰਿਪ ਜਾਨਜੋ । ਇਤ ਉਤ ਭਏ ਤ੍ਰਾਸ ਮਨ ਠਾਨਜੋ ॥ ੫੭ ॥ ਬਿਨਾ ਭੂਪ ਲਸ਼ਕਰ ਫਟਿ ਗਯੋ। ਆਪ ਆਪ ਕੋ ਕਿਤ ਕਿਤ ਭਯੋ। ਲੈ ਸੁਧਿ ਕਾਵਰੁ ਦੇਸ਼ ਨਰੇਸ਼। ਲਰਜੋ ਆਇ ਸੰਗ ਚਮੂੰ ਵਿਸ਼ੇਸ਼ ॥ ੫੮ ॥ ਮਾਨ ਸਿੰਘ ਸੁਧਿ ਲੀਨਸਿ ਨਾਂਹਿ । ਠਹਿਰੀ ਨਹਿੰ ਸੈਨਾ ਰਣ ਮਾਂਹਿ । ਭਾਗੇ ਦੂਰ ਅੰਤਰੋਂ[3] ਪਾਇ । ਭੋਰਾ ਕਰਜੋ ਤ੍ਰਾਸ ਉਪਜਾਇ ॥੫੯॥ ਕਿਤਿਕ ਦਿਵਸ ਮਹਿੰ ਤਿਸ ਹੀ ਦੇਸ਼ । ਮਾਨ ਸਿੰਘ ਭਾ ਮ੍ਰਿਤਕ ਨਰੇਸ਼* । ਤਬਿ ਲਸ਼ਕਰ ਘਰ ਕੋ ਮੁਰਿ ਆਏ । ਬਲ ਮੰਤ੍ਰਨਿ ਕੋ ਸਭਿਨਿ ਸੁਨਾਏ ॥ ੬੦ ॥ ਦੇਸ਼ ਕਾਵਰੂ ਰਹਜੋ ਮਵਾਸੀ । ਉਰ ਅਕਬਰ ਕੇ ਚਿੰਤ ਪ੍ਰਕਾਸ਼ੀ । ਪੁਨ ਨੰਗੀ ਸ਼ਮਸ਼ੇਰ ਧਰੀ ਹੈ । ਭੈ ਕਰਿ ਕਿਨਹੂੰ ਨ ਗ੍ਰਹਨ ਕਰੀ ਹੈ ॥੬੧॥ ਧਰੀ ਰਹੀ ਸ਼ਮਸ਼ੇਰ ਬਿਸਾਲ । ਤਿਸ ਪਸ਼ਚਾਤ ਬਿਤਜੋ ਚਿਰਕਾਲ । ਅਕਬਰ ਮਰਜੋ ਕਰਤਿ ਹੀ ਆਸਾ । ਜਹਾਂਗੀਰ ਸੁਤ ਕੀਨਿ ਪ੍ਰਕਾਸ਼ ॥ ੬੨ ॥ ਤਬਿ ਭੀ ਕਿਨਹੂੰ ਨਹੀਂ ਉਠਾਈ । ਮੰਤ੍ਰਨਿ ਤ੍ਰਾਸ ਧਰਤਿ ਅਧਿਕਾਈ । ਸੋ ਭੀ ਪਹੁੰਚਜੋ ਜਮ ਘਰ ਜਾਇ । ਸ਼ਾਹਜਹਾਂ ਭਾ ਤੁਰਕਨਿ ਰਾਇ ॥ ੬੩ ॥ ਇਹ ਭੀ ਚਾਹਤਿ ਰਹਜੋ ਸਦਾਈ । ਨਹਿੰ ਕਿਨਹੂੰ ਸ਼ਮਸ਼ੇਰ ਉਠਾਈ । ਪੁਨ ਅਵਰੰਗ ਹੋਯਸਿ ਪਤਿਸ਼ਾਹੁ । ਇਹ ਭੀ ਕਰਤਿ ਰਹਜੋ ਚਿਤ ਚਾਹੁ ॥ ੬੪ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੋ 'ਰਾਜਾ ਮਾਨ ਸਿੰਘ' ਪ੍ਰਸੰਗ ਬਰਨਨੰ ਨਾਮ ਪ੍ਰਿਥਮੋ ਅੰਸੂ ॥ ੧ ॥ ੨. [ਬਿਸ਼ਨ ਸਿੰਘ ਦੀ ਕਾਵਰੂ ਦੇਸ਼ ਤੇ ਚੜ੍ਹਾਈ]।

ਦੋਹਰਾ ॥ ਭਯੋ ਨੁਰੰਗਾ ਸ਼ਾਹ ਜਬਿ ਜੀਤੇ ਦੇਸ਼ ਅਸ਼ੇਸ਼ । ਲਸ਼ਕਰ ਕਰਜੋ

---

[1]ਨੱਕ । [2]ਮਾਨ ਸਿੰਘ ਸ਼ੁਦਾਈ ਹੋ ਗਿਆ । [3]ਫਰਕ । *ਰਾਜਾ ਮਾਨ ਸਿੰਘ ਅਕਬਰ ਦੇ ਸਮੇਂ ਆਸਾਮ ਵਿਚ ਨਹੀਂ ਮੋਇਆ । ਮਾਨ ਸਿੰਘ ਜਹਾਂਗੀਰ ਦੇ ਸਮੇਂ ਸੰਨ ੧੬੧੫ ਈ: ਵਿਚ ਮੋਇਆ ਸੀ, ਕਵਿ ਜੀ ਨੂੰ ਇਸ ਦੀ ਮੌਤ ਦਾ ਪਤਾ ਠੀਕ ਨਹੀਂ ਮਿਲਿਆ। ਮਾਨ ਸਿੰਘ ਪਹਿਲਾਂ ਬਿਹਾਰ ਤੇ ਫੇਰ ਬਿਹਾਰ ਬੰਗਾਲ ਦੋਹਾਂ ਦਾ ਸੂਬਾ ਰਿਹਾ।

ਬਿਸਾਲ ਜਿਨ ਦੇ ਕਰਿ ਤ੍ਰਾਸ ਵਿਸ਼ੇਸ਼ ॥ ੧ ॥ ਚੌਪਈ ॥ ਵਹਿ ਸ਼ਮਸ਼ੇਰ ਕਚਹਿਰੀ ਮਾਹੁੰਧਰੀ ਰਹਹਿ ਕੋ ਗਹਹਿ ਨ ਤਾਹੂੰ। ਮਾਨ ਸਿੰਘ ਕੋ ਨਾਤੀ[1] ਭਯੋ।ਬਡ ਮਰਾਤਬਾ ਜਿਸ ਕੋ ਦਯੋ ॥ ੨॥ ਦੇਸ਼ ਬਿਸਾਲੈ ਦਰਬ ਬਿਸਾਲ। ਲਸ਼ਕਰ ਬਡੋ ਚਢਹਿ ਤਿਸ ਨਾਲ। ਚਹਤਿ ਨੁਰੈਗਾ ਤਿਸੈ ਚਢਾਯੋ। ਸਾਦਰ ਦਲ ਬਲ ਦੇਤਿ ਬਢਾਯੋ ॥੩॥ ਦਾਵ ਘਾਵ ਸੋਂ ਕਰਿ ਬਡਿਆਈ। ਕਹਿ ਕਰਿ ਤਿਸ ਤੇ ਸੋ ਉਠਿਵਾਈ। ਆਦਰ ਦਰਬ ਦੀਨਿ ਬਹੁਤੇਰਾ। ਕਰਸੋ ਪਿਛਾਰੀ ਕਟਕ[2] ਘਨਰਾ ॥ ੪ ॥ 'ਸਦਾ ਆਢਰੀਂ' ਕਹਿ ਕੈ ਸ਼ਾਹੂ। ਚਢਿਬੇ ਕੋ ਦੀਨਸਿ ਉਤਸਾਹੂ। ਹਟਸੋ ਨ ਜਾਇ ਸ਼ਾਹ ਕੋ ਕਹੋ। ਮਰਨਿ ਮਾਨਿ ਕੈ ਸੋ ਅਸਿ ਗਹ[3] ॥ ੫ ॥ ਰੁਖਸਦ ਹੋਇ ਸ਼ਾਹੁ ਤੇ ਚਲਸੋ। ਆਇ ਜੋਧ ਪੁਰਿ* ਸਭਿ ਸੋਂ ਮਿਲਸੋ।–ਦਸ਼ ਕਾਵਰੂ ਕਰਨਿ ਚਢਾਈ–। ਜਥਿ ਅਪਨੇ ਪਰਿਵਾਰ ਸੁਨਾਈ ॥ ੬ ॥ ਮਹਾਂ ਸ਼ੋਕ ਹੋਯਸਿ ਰਨਵਾਸੂ। ਰੋਦਨ ਊਚੇ ਕਰਤਿ ਪ੍ਰਕਾਸ਼ੂ। ਹਾਥਨਿ ਤਲ ਸੋਂ[4] ਪੀਟਹਿ ਸਿਰ ਕੋ।ਸਕਲ ਹਿਤੂ ਲੈਦਤਿ ਮਿਲਿ ਕਰਿ ਸੋਂ[5] ॥ ੭ ॥ ਭੂਪਤਿ ਬਿਸ਼ਨ ਸਿੰਘ† ਕੀ ਮਾਤ। ਬਿਰ-

---

[1]ਪੋਤਾ। [2]ਫੌਜ। [3]ਮਰਨਾ ਮੰਨਕੇ ਸੋ ਤਲਵਾਰ ਫੜੀ। [4]ਹੱਥਾਂ ਦੀਆਂ ਤਲੀਆਂ ਨਾਲ। [5]ਉਸ ਨੂੰ।

*ਜੋਧਪੁਰ ਦਾ ਕੋਈ ਰਾਜਾ ਇਸ ਸਮੇਂ ਬਿਸ਼ਨ ਸਿੰਘ ਨਾਮ ਦਾ ਨਹੀਂ ਹੋਇਆ। ਬਿਸ਼ਨ ਸਿੰਘ ਜੈਪੁਰ ਦੇ ਰਾਜਾ ਰਾਮ ਸਿੰਘ ਦਾ ਬੇਟਾ ਸੀ, ਜੋ ਸ਼੍ਰੀ ਗੁਰੂ ਨਾਵੇਂ ਪਾਤਸ਼ਾਹ ਜੀ ਦੇ ਜੋੜੀ ਜੋੜ ਦੇ ਸਮੇਂ ਨਿਆਣਾ ਸੀ। ਕਵਿ ਜੀ ਲਿਖਦੇ ਹਨ 'ਮਾਨ ਸਿੰਘ ਕੋ ਨਾਤੀ ਭਇਓ' (ਅੰਕ ੨ ਇਸੇ ਅੰਸੁ ਦਾ) ਜਿਸ ਦਾ ਮਤਲਬ ਹੈ ਕਿ ਆਸਾਮ ਪਰ ਚੜ੍ਹਨੇ ਵਾਲਾ ਰਾਜਾ ਇਸ ਸਮੇਂ ਮਾਨ ਸਿੰਘ ਦੀ ਵੰਸ਼ ਵਿਚੋਂ ਸੀ। ਮਾਨ ਸਿੰਘ ਜੈ ਪੁਰ ਦਾ ਰਾਜਾ ਸੀ। ਸੋ ਜੋਧ ਪੁਰ ਲਿਖਿਆ ਜਾਣਾ, ਕਵਿ ਜੀ ਦੀ ਕਲਮ ਉਕਾਈ ਹੈ ਯਾ ਲਿਖਾਰੀ ਦੀ। ਗੁਰੂ ਘਰ ਨਾਲ ਸੰਬੰਧ ਭੀ ਜੈ ਪੁਰ ਪਤੀਆਂ ਦਾ ਵਿਸ਼ੇਸ਼ ਰਿਹਾ ਹੈ।

†ਆਸਾਮ ਪਰ ਇਸ ਵੇਲੇ ਚੜ੍ਹਨ ਵਾਲਾ ਰਾਜਾ ਜੋ ਗੁਰੂ ਤੇਗ ਬਹਾਦਰ ਜੀ ਨੂੰ ਮਿਲਿਆ ਬਿਸ਼ਨ ਸਿੰਘ ਨਹੀਂ ਪਰ ਬਿਸ਼ਨ ਸਿੰਘ ਤੋਂ ਮੁਹਰਲਾ ਰਾਜਾ ਰਾਮ ਸਿੰਘ ਚਾਰ ਹਜ਼ਾਰੀ ਜੈ ਪੁਰ ਵਾਲਾ ਸੀ। ਰਾਜਾ ਰਾਮ ਸਿੰਘ ਦੀ ਥਾਂ ਕਵਿ ਜੀ ਨੇ ਬਿਸ਼ਨ ਸਿੰਘ ਲਿਖਿਆ ਹੈ। ਇਸ ਰਾਸ ਦੇ ਅੰਸੁ ੧ ਦੇ ਅੰਕ ੧੬ ਵਿਚ ਕਵਿ ਜੀ ਲਿਖ ਆਏ ਹਨ ਕਿ ਜਿਵੇਂ ਅਸਾਂ ਸੁਣਿਆ ਹੈ ਲਿਖਦੇ ਹਾਂ ਸੋ ਪਤਾ ਲੱਗਾ ਕਿ ਉਨ੍ਹਾਂ ਨੇ ਇਤਿਹਾਸਕ ਖੋਜ ਨਾਵਾਂ ਦੀ ਨਹੀਂ ਕੀਤੀ, ਸੁਣੇ ਹਾਲ ਲਿਖਣ ਕਰਕੇ ਨਾਮ ਦੀ ਉਕਾਈ ਹੋ ਗਈ। ਅੱਗੇ ਚੱਲ ਕੇ ਆਸਾਮ ਵਿਚ ਰਾਜਾ ਰਾਮ ਸਿੰਘ ਦੇ ਸ਼ਰਨਾਗਤ ਹੋਣ ਦਾ ਪ੍ਰਸੰਗ ਆਵੇਗਾ, ਜਿਸ ਦਾ ਬੇਟਾ ਰਤਨਰਾਇ ਦਸਮੇਸ਼ ਜੀ ਨੂੰ ਮਿਲਿਆ ਸੀ। ਇਸ ਦਾ ਨਾਮ ਰਾਮ ਯਾ ਰਾਮ ਸਿੰਹੁ ਹੋਣ ਕਰਕੇ ਕਵਿ ਜੀ ਸ਼ਾਯਦ ਟਪਲਾ ਖਾ ਗਏ ਕਿ ਹਮਲਾ-ਆਵਰ ਰਾਜੇ ਦਾ ਨਾਮ ਰਾਮ ਸਿੰਘ ਨਹੀਂ ਹੋਣਾ।

ਲਾਪਤਿ ਊਚੇ ਬਿਲਲਾਤ। 'ਹੇ ਸੁਤ! ਤੁਮਰੋ ਬਡੋ ਭਯੋ ਹੈ। ਬਡ ਮਵਾਸ ਜਿਨ ਬਿਜੈ ਕਿਯੋ ਹੈ ॥੮॥ ਤੁਰਕੇਸ਼ੁਰ ਨੇ ਤਹਾਂ ਪਠਾਇ। ਕਰਿ ਟਾਮਨ[1] ਸੋ ਦਯੋ ਮਗਾਇ। ਤਿਹ ਸਮ ਤੋਹਿ ਸ਼ਕਤਿ ਨਹਿੰ ਪਈਅਤਿ। ਕਿਮ ਜੀਤਹਿੰ ਇਹ ਨਹੀਂ ਲਖਈਅਤਿ' ॥ ੯ ॥ ਸ਼ੋਕ ਬਿਸਾਲ ਜੋਧਪੁਰਿ ਹੋਵਾ। ਬਿਸ਼ਨ ਸਿੰਘ ਜਨੁ ਮਿਤੁ ਹੀ ਜੋਵਾ। ਜੀਵਨ ਜਤਨ ਨ ਪਾਵਤਿ ਸੋਊ। ਭਏ ਸੋਚ ਵਸਿ ਤਹਿੰ ਸਭਿ ਕੋਊ॥੧੦॥ਖਾਨ ਪਾਨ ਮਨ ਤੇ ਬਿਸਰਾਇਸਿ। ਸ਼ੋਕ ਚਿੰਤ ਤੇ ਚਿਤ ਬਿਕੁਲਾਇਸਿ। ਬਿਸ਼ਨ ਸਿੰਘ ਕੀ ਇਕ ਪਟਰਾਨੀ। ਕੁਛ ਗੁਰ ਮਹਿਮਾ ਕੋ ਤਿਨ ਜਾਨੀ॥੧੧॥ਨਿਜ ਨੈਹਰ ਕੇ[2] ਬਾਸ ਕਰੈਤੀ। ਤਹਾਂ ਰਹਤਿ ਇਹ ਸਕਲ ਸੁਨੈਤੀ। ਸ਼੍ਰੀ ਹਰਿਗੋਬਿੰਦ ਦੁਰਗ ਮਝਾਰੇ। ਨ੍ਰਿਪਤ ਬਵੰਜਾ ਵਹਿਰ ਨਿਕਾਰੇ ॥ ੧੨॥ ਮਰਨ ਪ੍ਰਜੰਤ ਕੈਦ ਜਿਨ ਕੇਰੀ। ਸਰਬ ਛੁਟਾਇ ਦੀਨਿ ਤਿਸ ਬੇਰੀ। ਭਬਿ ਕੀ ਸ਼੍ਰੀ ਗੁਰ ਮਹਿਮਾ ਪ੍ਰਤ[3]। ਪਸਰੀ ਬਹੁਤ ਦੇਸ਼ ਰਜਪੂਤ[4] ॥ ੧੩ ॥–ਕਰਾਮਾਤ ਸਾਹਿਬ ਅਵਤਾਰ। ਕ੍ਰਿਪਾ ਸਿੰਧੁ ਸੁਖ ਸਭਿ ਦਾਤਾਰ।ਅਜ਼ਮਤਿ ਸੋਂ ਤੁਰਕੇਸ਼ ਦਬਾਇਸ।ਸਾਦਰ ਬ੍ਰਿੰਦ ਨਰਿੰਦ ਛੁਟਾਇਸ–॥ ੧੪ ॥ ਅਪਨੀ ਸਾਸ ਸੰਗ ਸਭਿ ਕਹੀ। 'ਗੁਰ ਸਹਾਇ ਤੈ ਭੈ ਕਿਤ ਨਹੀਂ।ਤੀਨ ਲੋਕ ਪਰ ਤਿਨਹੁੰ ਪ੍ਰਤਾਪ।ਸੇਵਕ ਕੋ ਹਰਿਤਾ ਤ੍ਰੈ ਤਾਪ ॥੧੫॥ਜੋ ਅਬਿ ਗਾਦੀ ਪਰ ਗੁਰ ਹੋਇ। ਖੋਜਹੁ ਕਹਾਂ ਬਿਰਾਜਹਿੰ ਸੋਇ। ਤਿਨ ਕੀ ਸ਼ਰਨਿ ਛੂਪ ਚਲਿ ਜਾਵਹੁ। ਅਪਨਿ ਸਹਾਇਕ ਤਿਨਹੁੰ ਬਨਾਵਹੁ ॥੧੬॥ ਦੇਸ਼ ਕਾਮਰੂ ਕਨਾ ਤਿਨ ਆਗੈ। ਤਿਸ ਤੇ ਸਕਲ ਸੁਰਾਸੁਰ ਭਾਗੈਂ। ਜਿਸ ਥਲ ਥਿਰਹਿੰ ਗੁਰੂ ਭਗਵਾਨ। ਨਹਿੰ ਕਰਿ ਸਕਹਿ ਬਿਘਨ ਕੋ ਆਨ ॥੧੭॥ ਪੀਰ ਮੀਰ ਸਿਧ ਨਾਥ ਮਹੰਤ। ਸਭਿ ਤੇ ਅਧਿਕ ਲਖਹੁ ਭਗਵੰਤ'। ਸੁਨਤਿ ਨੁਖਾ ਕੇ ਬਾਕ ਅਮੀ ਕੋ[5]।ਸਾਸ ਕਰਨੇ ਸੀਤਲ ਨਿਜ ਹੀ ਕੋ ॥੧੮॥ ਸੁਤ ਸੋਂ ਸਗਰੀ ਬਾਤ ਸੁਨਾਈ।'ਖੋਜਹੁ ਸਤਿਗੁਰ ਹੈਂ ਜਿਸ ਥਾਈਂ। ਰਾਮ ਰਾਇ ਢਿਗ ਨਹੀਂ ਗੁਰਾਈ। ਅਜ਼ਮਤ ਕਰਿ ਅਨੇਕ ਦਿਖਰਾਈ ॥੧੯॥ ਗਾਦੀ ਤਿਸ ਕੋ ਅਨੁਜ ਲਈ ਹੈ।ਪੁਰਿ ਦਿੱਲੀ ਤਜਿ ਦੇਹਿ ਦਈ ਹੈ। ਤਿਨ ਪਾਛੇ ਗਾਦੀ ਪਰ ਜੋਈ। ਅਪਨਿ ਸਹਾਇਕ ਕੀਜਹਿ ਸੋਈ' ॥ ੨੦ ॥ ਸੁਨਿ ਜਨਨੀ ਤੇ ਸਭਾ ਮਝਾਰੀ। ਬਿਸ਼ਨ ਸਿੰਘ

[1]ਟੁਣੇ। [2]ਮਾਪਿਆਂ ਦੇ ਪਾਸ। [3]ਪਵਿੱਤ੍ਰ ਗੁਰੂ ਮਹਿੰਮਾਂ। [4]ਰਾਜਪੂਤਾਂ ਦੇ ਦੇਸ਼ ਵਿੱਚ। [5]ਅੰਮ੍ਰਿਤ ਵਰਗੀ ਵਾਕਾਂ ਨੂੰ।

ਨੈ ਆਨ[1]ਉਚਾਰੀ।"ਸ਼੍ਰੀ ਨਾਨਕ ਗਾਦੀ ਪਰ ਕੌਨ? ।ਸੋ ਅਬਿ ਕਹਾਂ? ਕਹਾਂ ਤਿਨ ਭੌਨ?" ॥੨੧॥ ਸਭਾ ਬਿਖੈ ਇਕ ਮਾਨਵ ਕਹਯੋ। "ਮੈਂ ਤਿਸ ਗੁਰ ਕੋ ਦਰਸ਼ਨ ਲਹਯੋ। ਗਯਾ ਕਰਾਵਨਿ ਮੈਂ ਚਲਿ ਗਯੋ ।ਤਹਾਂ ਮਿਲਾਪ ਤਿਨਹੁ ਕੋ ਭਯੋ ॥੨੨॥ ਸੋ ਭੀ ਗਯਾ ਬਿਖੈ ਚਲਿ ਆਏ। ਪੁਰਿ ਪਟਣੇ ਕੋ ਪੁਨਹਿ ਸਿਧਾਏ। ਤਿਨ ਦਾਸਨ ਸੋਂ ਸੁਨੀ ਸੁ ਸੁਨੀਅਹਿ[2]। ਕਿਤਿਕ ਕਾਲ ਬਸਿਬੋ ਤਹਿੰ ਜਨੀਅਹਿ॥੨੩॥ਲੋਕ ਹਜ਼ਾਰਹੁ ਤਜਿ ਤਜਿ ਸਦਨ।ਆਇ ਕਰਹਿੰ ਬੰਦਨ ਗੁਰ ਪਦਨ। ਜਹਾਂ ਕਹਾਂ ਮਹਿਮਾਂ ਮਹੀਆਨ। ਕਰ ਜੋਰਹਿੰ ਦੇਂ ਭੋਟਨਿ ਆਨਿ॥੨੪॥ਕਹਤਿ ਅਨੇਕ ਸੁਨੇ ਤਿਸ ਥਾਂਈਂ। ਅਜ਼ਮਤ ਅਜਬ ਬਹੁਨਿ[3] ਅਜ਼ਮਾਈ। ਸ਼੍ਰੀ ਗੁਰ ਤੇਗ ਬਹਾਦਰ ਨਾਮੁ । ਜਿਨ ਕੇ ਚਲਿਤ ਪਿਖੇ ਅਭਿਰਾਮ ॥ ੨੫ ॥ ਜਿਸ ਜਿਸ ਮਾਰਗ ਕੋ ਗਮਨਾਏ । ਸਿੱਖੀ ਅੰਮ੍ਰਿਤ ਕੋ ਬਰਖਾਏ। ਸੋ ਸਭਿ ਦੇਸ਼ ਮਹਾਂ ਜਸ ਕਰਤਾ । ਜਹਿੰ ਕਹਿੰ ਉਤਥਿ ਕਰੇ ਸ਼ੁਭ ਚਰਿਤਾ[4] ॥ ੨੬ ॥ ਬਿਸ਼ਨ ਸਿੰਘ ਸੁਨਿ ਧੀਰਜ ਪਾਯੋ। ਤਤਛਿਨ ਅਪਨਿ ਵਕੀਲ ਪਠਾਯੋ । ਬਹੁ ਉੱਤਮ ਦੇ ਬ੍ਰਿੰਦ ਅਕੋਰ । ਬਿਨਤੀ ਕਰਿ ਭੇਜੀ ਕਰ ਜੋਰਿ ॥ ੨੭ ॥ "ਤੂਰਨ ਗਮਨਹੁ ਤਹਿੰ ਅਟਕਾਵਹੁ[5]।ਮਮ ਦਿਸ਼ਿ ਤੇ ਬਹੁ ਬਿਨੈ ਸੁਨਾਵਹੁ ।ਹੇਰਿ ਮਹੂਰਤ ਮੈਂ ਚਢਿ ਆਵੌਂ। ਤਿਨ ਕੋ ਦਰਸੌਂ ਬਿਲਮ ਨ ਲਾਵੌਂ"॥੨੮॥ਸੁਨਤਿ ਦੂਤ,ਲੈ ਜਵੀ ਤੁਰੰਗ[6]। ਗਮਨਜੋ ਤੁਰਤ ਕੁਛਕ ਨਰ ਸੰਗ। ਦੂਰ ਦੂਰ ਕੀ ਮੰਜ਼ਲ ਕਰਤਾ । ਸ਼੍ਰਮ ਕੀ ਪੀਰ ਨਹੀਂ ਉਰ ਧਰਤਾ ॥ ੨੯ ॥ ਪਹੁੰਚਜੋ ਪਟਣੇ ਪੁਰਿ ਮਹਿੰ ਜਾਇ। ਸਤਿਗੁਰ ਸੁਧਿ ਬੂਝੀ ਤਹਿੰ ਆਇ । ਅਬਿ ਸ਼੍ਰੀ ਤੇਗ ਬਹਾਦਰ ਕਥਾ।ਸ਼ੋਭਾ ਸੁਨਹੁ ਬਿਤੀਤੀਜਥਾ॥੩੦॥ ਦੋਹਰਾ॥ਸਿੱਖਨਨਿਪੂਰਤ ਕਾਮਨਾ ਆਪਕਾਮਨਾ ਕੀਨਿ[7]।—ਤੀਰਥ ਤੀਰ ਸਮੁੰਦ੍ਰ ਲੌ ਮੱਜਹਿੰ ਜਿਤ ਕਿਤ ਚੀਨ॥੩੧॥ ਚੌਪਈ॥ ਬ੍ਰਹਮਪੁੱਤ੍ਰ ਨਦ ਕਰਿ ਇਸ਼ਨਾਨਾ । ਜਗਨ ਨਾਥ ਆਦਿਕ ਜੋ ਥਾਨਾ । ਦੇਸ਼ ਦੇਸ਼ ਕੇ ਦੇਖਨਿ ਕਾਰਨ । ਸ਼ੁਭ ਮਾਰਗ ਸਿੱਖੀ ਬਿਸਤਾਰਨ ॥ ੩੨ ॥ ਸ਼੍ਰੀ ਨਾਨਕ ਤਨ ਕਰਿ ਜਹਿੰ ਗਏ। ਸੱਤਨਨਾਮ ਉਪਦੇਸ਼ਤਿ ਭਏ। ਲੋਕ

---

[1](ਮਭਾ ਵਿਚ, ਆਕੇ । [2]ਉਨ੍ਹਾਂ ਦੇ ਦਾਸਾਂ ਤੋਂ ਜਿਵੇਂ ਸੁਣੀ ਹੈ ਤਿਵੇਂ ਸੁਣੇਂ । [3]ਬਹੁਤਿਆਂ ਨੇ। [4]ਜਿੱਥੇ ਜਿੱਥੇ ਉਤਰ ਕੇ ਸ਼ੁਭ ਚਰਿੱਤ੍ਰ ਕੀਤੇ । [5]ਭਾਵ ਗੁਰੂ ਜੀ ਨੂੰ । [6]ਤੇਜ਼ ਚਾਲ ਵਾਲਾ ਘੋੜਾ। [7]ਸਿੱਖਾਂ ਦੀ ਕਾਮਨਾ ਪੂਰਨ ਕਰਨ ਵਾਲਿਆਂ ਨੇ ਆਪ ਕਾਮਨਾ ਕੀਤੀ।

ਅਨੇਕਨਿ ਕੋ ਕੱਲਯਾਨ । ਜਿਤ ਕਿਤ ਫਿਰ ਕਰਿ ਕੀਨਿ ਮਹਾਨ–॥੩੩॥ ਤਿਸਕੋ ਦਿਢ ਕਰਿਬੇ ਕੇ ਹੇਤੁ।ਚਿਤਵਨੋ ਸ਼੍ਰੀਗੁਰ ਕ੍ਰਿਪਾ ਨਿਕੇਤ।ਸਿੱਖਨਿ ਕਿਤਿਕ ਪ੍ਰਤੱਗਯਾ ਕੀਨਿ।–ਹਮਘਰ ਆਵਹਿੰ ਗੁਰੂ ਪ੍ਰਬੀਨ–॥੩੪॥ਕਿਤਿ-ਕਿਨਿ ਪੋਸ਼ਿਸ਼ ਰਖੀ ਬਨਾਇ।–ਆਵਹਿੰ ਗੁਰ ਅਪਨੇ ਗਰ ਪਾਇੰ–। ਕਿਤਿਕ ਅੰਨ ਸੁਧਧਰੇ ਸਦਨ ਮੈਂ–ਗੁਰੂ ਅਚਾਵਹਿੰ–ਚਾਹਤਿ ਮਨ ਮੈਂ ॥੩੫॥ਨਿਸਦਿਨ ਕਰਹਿੰ ਪ੍ਰਤੀਖਨ ਸੋਊ। ਕਰਤਿ ਪ੍ਰਤੱਗਯਾ ਅਪਨੀ ਜੋਊ । ਮਹਾਂ ਪ੍ਰੇਮ ਧਰਿ ਕਰਹਿੰ ਅਰਾਧਨ । ਮਿਲਿ ਮਿਲਿ ਬੂਝਤਿ ਹੈਂ ਬਹੁ ਸਾਧਨ ॥ ੩੬ ॥ 'ਕਬਿ ਸਤਿਗੁਰ ਆਵਹਿੰ ਇਸ ਦੇਸ਼। ਕਰਹਿੰ ਕ੍ਰਿਤਾਰਥ ਦੇ ਉਪਦੇਸ਼' । ਤਿਨ ਸਭਿਹਿਨਿ ਕੇ ਮਨ ਕੀ ਜਾਨਿ।ਗਮਨਨੋ ਚਹਤਿ ਗੁਰੂ ਭਗਵਾਨ॥੩੭॥ਸਿਖ ਸੰਗਤਿ ਕੋ ਸੁਧ ਕਹਿ ਦਈ।'ਆਗੇ ਜਾਨਿ ਗੁਰੂ ਮਤਿ ਠਈ'।ਸੁਨਿ ਸੰਗਤਿ ਇਕਠੀ ਹੁਇ ਆਈ । ਅਨਿਕ ਪ੍ਰਕਾਰ ਉਪਾਇਨ ਲਯਾਈ ॥੩੮॥ਦਰਬ ਬ੍ਰਿੰਦ ਸੁੰਦਰ ਪਟ ਝੀਨੇ[1] । ਜ਼ਰੀ ਬਾਦਲਾ ਕੇ ਦੁਤਿ ਭੀਨੇ । ਕੋਤਿਕ ਸ਼੍ਰੀ ਗੁਜਰੀ ਹਿਤ ਲਯਾਏ । ਬਹੁਤ ਮੋਲ ਕੇ ਵਸਤ੍ਰ ਸੁਹਾਏ ॥੩੯॥ ਜਰੇ ਜਵਾ-ਹਰ ਭੂਖਨ ਚਾਰੁ । ਬਹੁਤ ਭਾਂਤ ਕੇ ਬਨੇ ਅਪਾਰ। ਧਨੀ ਬਨਿਕ ਕੀ ਦਾਰਾ ਬ੍ਰਿੰਦ । ਪ੍ਰਾਪਤਿ ਭੀ ਬਡਭਾਗ ਅਨੰਦ ॥ ੪੦ ॥ ਸਭਿ ਸੰਗਤਿ ਮਿਲਿ ਬਿਨੈ ਸੁਨਾਈ । 'ਸ੍ਰੀ ਗੁਰ ਕ੍ਰਿਪਾ ਕਰਹੁ ਇਸਥਾਈਂ । ਸੇਵਾ ਅਪਨੀ ਸਭਿ ਫੁਰਮਾਵਹੁ। ਹਮ ਦਾਸਨਿ ਸੋਂ ਕਹਿ ਕਰਿਵਾਵਹੁ ॥ ੪੧ ॥ ਚਰਨ ਆਪਕੇ ਜਹਾਂ ਉਪਾਸੇ[2] । ਅਖਿਲ ਆਇ ਤਹਿੰ ਤੀਰਥ ਵਾਸੇਂ । ਲਹੈ ਸਪਰਸ਼ਨ ਗਾਵਰ ਸੰਗਾ । ਰੰਗਾ ਹੁਇ ਪਾਵਨ ਸਰਬੰਗਾ ॥ ੪੨ ॥ ਚਹਹੁ ਜਹਾਂ ਨਿਜ ਚਰਨ ਧਰਨ ਕੋ । ਜਗੇ ਭਾਗ ਨਰ ਧੰਨ ਕਰਨਿ ਕੋ ।ਇਸ ਪੁਰਿ ਕੀ ਗਨ ਸੰਗਤਿ ਸਾਰੀ । ਜਿਮ ਅਭਿਲਾਖਾ ਕਰਹਿ ਤੁਮਾਰੀ[3] ॥ ੪੩ ॥ ਪੂਰਨ ਕਰਨਿ ਉਚਿਤ ਤੁਮ ਅਹੋ । ਨਿਸ਼ਚੈ ਚਲਨੋ ਜਿ ਚਿਤ ਮਹਿੰ ਚਹੋ। ਮਾਤਾ ਸਹਤ ਰਹਹਿ ਸਭਿ ਡੇਰਾ । ਇਸੀ ਸਦਨ ਮਹਿੰ ਕਰਹਿ ਬਸੇਰਾ ॥ ੪੪ ॥ ਤੁਮਰੇ ਥਾਨ ਆਇ ਸਿਖ ਸਾਰੇ । ਪੂਜਹਿੰ ਸਰਬ ਭਾਂਤਿ ਹਿਤ ਧਾਰੇ । ਸ੍ਰੀ ਮਾਤਾ ਕੇ ਚਰਨ ਮਨਾਵਹਿੰ । ਮਨੋ ਕਾਮਨਾ ਸੰਗਤਿ ਪਾਵਹਿ ॥ ੪੫ ॥ ਆਪ ਆਇ ਹੋਂ, ਰਹੋ ਉਡੀਕਾ । ਪੁਨ ਦਰਸਹਿੰ ਸਿਖ ਦਰਸ਼ਨ ਨੀਕਾ । ਅਪਰ ਤਰਕ[4] ਨਹਿੰ ਕਰਹੁ ਪ੍ਰਕਾਸ਼ । ਇਹੁ ਸੰਗਤਿ ਸਗਰੀ ਤੁਮ ਦਾਸ ॥

[1]ਬ੍ਰੀਕ।[2]ਪੂਜੀਦੇ ਹਨ।[3]ਜਿਵੇਂ ਆਪਣੀ ਚਾਹ ਕਰਦੀ ਹੈ । [4]ਆਪ ਆਵੋਗੇ।[4]ਦਲੀਲ ਭਾਵ ਸੋਚ ।

੪੬॥ ਨਿਸ ਬਾਸੁਰ ਸੇਵਾ ਮਹਿੰ ਠਾਢੇ। ਗੁਰੂ ਚਰਨ ਪਰ ਨਿਸ਼ਚਾ ਗਾਢੇ[1]। ਸ਼੍ਰੀ ਗੁਰ ਤੇਗ਼ ਬਹਾਦਰ ਹੋਰੀ। ਅਧਿਕ ਭਾਵਨਾ ਸੰਗਤਿ ਕੋਰੀ ॥ ੪੭ ॥ ਕਹਯੋ ਕ੍ਰਿਪਾਲ ਸੰਗ[2] ਤਿਸ ਕਾਲੇ। 'ਬਸਹੁ ਸਰਬ ਤੁਮ ਇਹਾਂ ਸੁਖਾਲੇ। ਹਮ ਕੋਤਿਕ ਦਿਨ ਫਿਰ ਕਰਿ ਸਾਰੇ। ਤੀਰਥ ਕਰਤੇ ਦੇਸ਼ ਨਿਹਾਰੇ[3]॥੪੮॥ ਸਭਿ ਛੋਰੇ ਖਿਨ[4] ਗਮਨਹਿੰ ਦੂਰਨ। ਕਰਹਿੰ ਕਾਮਨਾ ਅਪਨੀ ਪੂਰਨ'। ਇਮ ਨਿਜ ਦਾਸ ਅਪਰ ਸਮੁਝਾਏ। ਜੋ ਪਟਨੈ ਪੁਰਿ ਬਿਖੈ ਹਟਾਏ[5] ॥ ੪੯ ॥ ਮਾਤ ਨਾਨਕੀ ਸੁਨਿ ਕਰਿ ਆਈ। ਪਰਮ ਪ੍ਰੇਮ ਤੇ ਕਹਤਿ ਸੁਨਾਈ। 'ਹੇ ਸੁਤ! ਤੁਮ ਕੋ ਦੇਖਨਿ ਕਰੌਂ। ਸਦਾ ਆਪਨੇ ਉਰ ਸੁਖ ਧਰੌਂ ॥੫੦॥ ਅਬਿ ਮੋਕਹੁ ਤਜਿ ਕੈ ਨਿਜ ਸੰਗ। ਗਮਨ ਅਗਾਰੀ ਧਰੋ ਉਮੰਗ[6]। ਸੁਨਿ ਕੈ ਸਤਿਗੁਰ ਨੇ ਸਮੁਝਾਈ। 'ਪੁਰਵਹੁ ਉਰ ਆਸ਼ਾ ਸੁਖਦਾਈ ॥ ੫੧ ॥ ਹਮ ਕੋ ਜਾਨੌ ਬਨੈ ਜ਼ਰੂਰ। ਕੋਤਿਕ ਸਿੱਖਨਿ ਸ਼ਰਧਾ ਪੂਰਿ'। ਇਸ ਪ੍ਰਕਾਰ ਦੇ ਸਭਿ ਕੋ ਧੀਰ। ਚਲਨੋ ਚਹਿਤ ਹੈਂ ਗੁਰੂ ਗੰਭੀਰ ॥ ੫੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਬਿਸ਼ਨਸਿੰਘ ਰਾਜਾ ਕੋ' ਪ੍ਰਸੰਗ ਬਰਨਨੰ ਨਾਮ ਦੁਤੀਓ ਅੰਸੂ ॥ ੨ ॥

੩. [ਰਾਜੇ ਦਾ ਗੁਰੂ ਜੀ ਨੂੰ ਮਿਲਣਾ]।

ਦੋਹਰਾ ॥ ਭਈ ਜਾਮਨੀ ਸਤਿਗੁਰੂ ਬੈਠੇ ਸੈਨ ਸਥਾਨ। ਸ਼੍ਰੀ ਗੁਜਰੀ ਤਥਿ ਆਨਿ ਕਰਿ ਕੀਨਸਿ ਬਿਨੈ ਬਖਾਨਿ ॥੧॥ ਚੌਪਈ॥ 'ਸ਼੍ਰੀ ਪ੍ਰਭੂ! ਹੇਤੁ ਤੀਰਥਨਿ ਆਏ। ਰਾਵਰ ਕੀ ਸੰਗਤਿ ਸਭਿ ਥਾਏਂ। ਅਪਨੋ ਦੇਸ਼ ਛੋਰਿ ਕਰਿ ਆਏ। ਬੀਚ ਬਿਦੇਸ਼ਨ ਆਨਿ ਬਸਾਏ ॥ ੨ ॥ ਸਭਿ ਕੋ ਤਜਾਗਿ ਇਕਾਕੀ ਚਲੋ। ਕਹੋ ਭਾਵਤਿ, ਇਹੁ ਨਾਂਹਿਨ ਭਲੋ। ਬਿਛਰਹੁ ਆਪ ਦੂਰ ਕਿਸ ਥਾਨ। ਚਹਿਹਿ ਇਕਾਕੀ ਕਰਨੋ ਪਯਾਨ ॥ ੩ ॥ ਸਗਰੇ ਦੇਸ਼ ਪ੍ਰਭਾਉ[1] ਤੁਮਾਰਾ। ਹੋਹਿੰ ਦਾਸ ਧਰਿ ਭਾਉ ਉਦਾਰਾ। ਜਹਿੰ ਕਹਿੰ ਮਾਨਨੀਯ ਜਗ ਮਾਂਹੀ। ਬੰਦਨੀਯ ਸਭਿ ਦੇਸ਼ਨਿ ਜਾਹੀਂ[2] ॥ ੪ ॥ ਤੁਮਰੋ ਕਰਿ ਚਿੰਤਾ ਹਮ ਕੋਇ ਨ। ਰਾਵਰ ਕੋ ਕੈਸੋ ਕਰਿ ਹੋਇ ਨ'। ਤਉ ਬਿਚਾਰੋ ਨਿਜ ਮਨ ਮਾਂਹਿ। ਬਿਚ ਬਿਦੇਸ਼ ਏਕਲ ਚਲਿ ਜਾਹਿ ॥ ੫ ॥ ਰਾਵਰ ਕੀ ਜਨਨੀ ਹੈ ਸੁਨਜੋ। ਜਥਾ ਤੁਮਾਰੇ ਪਿਤ ਨੇ ਭਨਜੋ।—ਧਰਮਧੁਰੰਧਰ ਅਧਿਕ ਪ੍ਰਤਾਪੀ। ਮਹਾਂ ਬੀਰ ਛੱਤ੍ਰੀ ਗਨ ਥਾਪੀ ॥ ੬ ॥ ਰਾਂਕਾਪਤਿ ਪ੍ਰਕਾਸ਼ ਜਗ ਜੈਸੇ।

---

[1]ਮਮਾ ਕ੍ਰਿਪਾਲ ਜੀ ਨਾਲ। [2]ਵੇਖਦਿਆਂ। [3]ਭਾਵ ਭੈਰਾ ਪਿਛੇ ਰਹੇ। [4]ਮੋੜੇ। [5]ਪ੍ਰਤਾਪ [6](ਜੋੜੇ) ਜਾਂਦੇ ਹੋ। [7]ਆਪ ਨੂੰ ਤਾਂ (ਚਿੰਤਾ) ਕਿਸੇ ਤਰ੍ਹਾਂ ਹੈ ਹੀ ਨਹੀਂ।

ਪੁੱਤ੍ਰ ਆਪਕੇ ਉਪਜਹਿ ਤੈਸੇ–। ਅਟਲ ਸਫਲ, ਸੈਸੇ ਜਿਸ ਨਾਂਹਿ। ਅਸ ਬਚ ਹੈਂ ਖਸ਼ਟਮ ਪਤਿਸ਼ਾਹਿ ॥੭॥ ਨਿਤ ਚਾਹਤਿ ਚਿਤ ਪੌਤ੍ਰ ਦੁਲਾਰਨਿ। ਕਰਤਿ ਪ੍ਰਤੀਖਨ ਕਹਿ ਬਹੁ ਬਾਰਨ। ਦੀਰਘ ਦਰਸਾ ਸੁੱਥ੍ਰਿਤ ਸਾਸੁ[1]। ਜੋ ਮੁਖ ਕਹੈ ਹੋਇ ਸਫਲਾ ਸੁ॥੮॥ਭਯੋ ਸਮੈਂ ਸੁਤ ਹੋਵਨਿ ਕੇਰਾ। ਆਗੈ ਚਲੇ ਆਪ ਤਜਿ ਡੇਰਾ[2]। ਸੁਨਿ ਸ੍ਰੀ ਤੇਗ ਬਹਾਦਰ ਐਸੇ। ਪਿਤਾ ਸਰੂਪ ਧਯਾਨ ਕਰਿ ਤੈਸੇ ॥ ੯॥ ਹਾਥ ਜੋਰਿ ਕਰਿ ਬੰਦਨ ਠਾਨੀ। ਬ੍ਰਿੰਦ ਅਰਿੰਦਮ[3] ਬਹੁ ਬਲਖਾਨੀ। ਸ਼੍ਰੀ ਗੁਜਰੀ ਕਹੁ ਦੀਨਿ ਦਿਲਾਸਾ। 'ਗੁਰ ਬਚ ਪਰ ਰਾਖਹੁ ਭਰਵਾਸਾ ॥ ੧੦ ॥ ਟਿਕਹੁ ਇਹਾਂ ਗੁਰ ਸੰਗਤਿ ਭਾਰੀ। ਸਕਲ ਭਾਂਤਿ ਤੇ ਰਹਹੁ ਸੁਖਾਰੀ। ਹਮ ਕੇਤਿਕ ਦਿਨ ਤੀਰਥ ਕਰਿ ਹੈਂ। ਨੀਕੇ ਪੁਰਖ ਦੇਸ਼ ਨਿਹਰਿ ਹੈਂ ॥ ੧੧ ॥ ਨਿਪਜ[4], ਬ੍ਰਿੱਧ ਹ੍ਵੈ ਕੁਲ ਕੋ ਟੀਕਾ। ਬਰਖ ਪੰਚ ਕੋ ਹੁਇ ਤਨ ਨੀਕਾ। ਚਲਹਿੰ ਕੁਸ਼ਲ ਸੋਂ ਤਥਿ ਨਿਜ ਦੇਸ਼। ਤੀਰਥ ਕਰੀਹਿੰ ਸ਼ਨਾਨ ਅਸ਼ੇਸ਼' ॥੧੨॥ ਮ੍ਰਿਦੁਲ ਸੁਖਦ ਇੱਤਮਾਦਿ ਉਚਾਰੇ।ਧੀਰਜ ਦਈ 'ਲਹਹੁ ਸੁਖ ਸਾਰੇ'। ਸੁਨਿ ਸ੍ਰੀ ਗੁਜਰੀ ਤੁਸ਼ਨਿ ਠਾਨੀ। ਜਗ ਗੁਰ ਕੇ ਅਨੁਸਾਰਿ ਮਹਾਨੀ॥੧੩॥ਮਨ ਬਾਂਛਤਿ ਤਥਿ ਖਾਇ ਅਹਾਰਾ। ਜਿਨ ਜਗ ਹਿੰਦੂ ਧਰਮ ਉਬਾਰਾ[5]। ਰੁਚਿਰ ਮ੍ਰਿਦੁਲ ਉੱਜਲ ਪੈ ਫੇਨ[6]। ਆਸਤਰਨ ਦੀਰਘ ਸੁਖ ਦੈਨ ॥ ੧੪ ॥ ਲਘੁ ਬਿਸਾਲ ਉਪਧਾਨੁ ਧਰੇ ਹੈਂ। ਸੇਜਬੰਦ ਮਖਤੂਲ[7] ਖਰੇ ਹੈਂ।ਗੁੰਫੇ ਜ਼ਰੀਦਾਰ ਲਰਕੰਤੋ।ਫੂਲ ਮਾਲ ਸੋਂ ਰੁਚਿਰ ਸੁਹਤੇ ॥੧੫॥ ਅਸ ਪ੍ਰਯੰਕ ਪਰ ਪੌਢੇ ਆਇ। ਸ਼ਾਂਤਿ ਆਤਮਾ ਗੁਰ ਗਤਿਦਾਇ। ਰੈਨ ਬਿਖੈ ਕਰਿ ਸੈਨ ਸੁਖਾਰੇ। ਤੀਨ ਜਾਮ ਜਾਮਨਿ ਕੇ ਟਾਰੇ[8] ॥ ੧੬ ॥ ਪੁਨਹਿ ਪ੍ਰਬੋਧਤਿ ਹੁਇ[9] ਤਿਸ ਕਾਲ। ਨਿਤ ਕੀ ਕ੍ਰਿਆ ਕੀਨਿ ਬਿਸ਼ਾਲ। ਕਰਿ ਸ਼ਨਾਨ ਆਸਨ ਪਰ ਬੈਸੇ। ਚਿਤਵਤਿ ਨਿਜ ਸਰੂਪ ਹੈ ਜੈਸੇ ॥੧੭॥ ਭਈ ਪ੍ਰਭਾਤਿ ਦਿਵਾਨ ਲਗਾਇ।ਸੰਗਤਿ ਬੀਚ ਮਹਾਂ ਦੁਤਿ ਪਾਇ। ਜਿਮ ਤਾਰਨ ਗਨ ਕਰਿ ਪਰਵਾਰੇ। ਨਿਸਪਤਿ ਸਮ ਅਹਿਲਾਦਨਿਵਾਰੇ[10]। ੧੮ ॥ ਦੂਤ ਜੋਧ ਪੁਰਿ ਤੇ ਚਲਿ ਆਯਹੁ। ਅਰਪਿ ਉਪਾਇਨ ਸੀਸ ਨਿਵਾਯਹੁ। ਆਇਸੁ ਪਾਇ ਸਭਾ ਮਹਿ ਥਿਰਜੋ।ਹਾਥ ਜੋਰਿ ਕਰਿ ਬਿਨਤੀ

---

[1]ਦੀਰਘ ਦ੍ਰਿਸ਼ਟੀ ਤੇ ਸੋਸ਼ਟ ਬ੍ਰਿਤੀ ਵਾਲੀ ਹੈ ਸੱਸ। [2]ਬਹੁਤੇ ਵੈਰੀਆਂ ਦੇ ਦਮਨ ਕਰਨੇ ਵਾਲੇ। [3]ਅਵਤਾਰ ਲੈਣ ਵਾਲੇ। [4]ਜਾਵ ਨੌਵੇਂ ਪਾਤਸ਼ਾਹ ਜੀ ਨੇ। [5]ਦੁੱਧ ਦੀ ਝੱਗ ਵਰਗਾ (ਚਿੱਟਾ)। [6]ਰੇਸ਼ਮ ਦੀਆਂ ਡੋਰਾਂ ਵਾਲੇ। [7]ਰਾਤ ਦੇ ਬਿਤਾਏ। [8]ਜਾਗਕੇ। [9]ਅਨੰਦ ਦੇਣ ਵਾਲੇ।

ਕਰਨੋ ॥ ੧੯ ॥ 'ਬਿਸ਼ਨ ਸਿੰਘ ਮਹਿਪਾਲ ਬਿਸਾਲਾ। ਧਰਨੋ ਆਪ ਕੋ ਪਦ ਪਰ ਭਾਲਾ। ਅਧਿਕ ਪ੍ਰੇਮ ਤੇ ਬਿਨੈ ਬਖਾਨੀ।–ਕੀਰਤਿ ਤੁਮਰੀ ਸੁਨੀ ਮਹਾਨੀ ॥੨੦॥ ਸ਼ਰਨ ਪਰੇ ਕੋ ਹੋਹੁ ਸਹਾਇਕ।ਅਨਿਕ ਬਿਘਨ ਦਾਸਨਿ ਕੇ ਘਾਇਕ। ਮਹਾਂ ਕਸ਼ਟ ਤੇ ਮੋਹਿ ਉਧਾਰਹੁ। ਦੀਨਬੰਧੁ ਨਿਜ ਬਿਰਦੁ ਸੰਭਾਰਹੁ ॥ ੨੧ ॥ ਦਈ ਮੁਹਿੰਮ[1] ਕਾਮਰੂ ਦੇਸ਼। ਮਹਾਂਬਲੀ ਹਮ ਪਰ ਤੁਰਕੇਸ਼ਤਿਨ ਕੇ ਸੰਗਜੰਗ ਨਹਿ ਬਨੈ।ਅਨਿਕ ਬਿਧਨਿ ਕੇ ਮੰਤ੍ਰਨਿ ਭਨੈ ॥੨੨॥ ਹਤਨੋ ਪਿਤਾਮਾ ਮੇਰੋ ਤਹਾਂ। ਦਲ ਬਲ ਸਹਤ ਪ੍ਰਤਾਪੀ ਮਹਾਂ। ਮੈਂ ਰਾਵਰ ਕੋ ਹੈ ਕਰਿ ਸੰਗ। ਲੈ ਬਲ ਕੋ ਠਾਨੋਂ ਤਹਿਂ ਜੰਗ ॥੨੩॥ ਤੁਮ ਪਗ ਪੰਕਜ ਕਰੋਂ ਜਹਾਜ। ਰਨ ਸਮੁੰਦ੍ਰ ਤਰਿ[2],ਰਾਖਹੁ ਲਾਜਾਪਿਤਾ ਤੁਮਾਰੇ ਕੋ ਜਸੁ ਮਹਾਂ। ਜਗ ਮਹਿ ਸੁਨਿਯਤਿ ਹੈ ਜਹਿਂ ਕਹਾਂ ॥ ੨੪ ॥ ਲਖਨੋ ਆਪ ਕੋ ਪਰਉਪਕਾਰੀ। ਪੂਰਨ ਕੀਨੇ ਸਿਖ ਭਾਰੀ। ਮਮ ਆਵਤਿ ਲੌ ਥਿਰਤਾ ਧਰੀਅਹਿ। ਅਪਰ ਸਥਾਨ ਪਯਾਨ ਨ ਕਰੀਯਹਿ ॥ ੨੫ ॥ ਬਿਲਮ ਨ, ਮੋਕਹੁ ਆਯੋ ਜਾਨਹੁ। ਮੁਝ ਕੋ ਸੰਗ ਆਪਨੇ ਠਾਨਹੁ–'। ਸੁਨੀ ਦੂਤ ਤੇ ਬਿਨੈ ਪ੍ਰਸੀਨੇ। ਸਰਬ ਪ੍ਰਸੰਗ ਬੁਝਿਬੋ ਕੀਨੇ ॥ ੨੬ ॥ ਦਿਵਸ ਇਕਾਦਸ਼ ਪਟਨੇ ਥਿਰੋਆਯਹੁ ਭੂਪ ਉਤਾਇਲ ਕਰੋ।ਕੇਤਿਕ ਸੰਗ ਅਹੈਂ ਉਮਰਾਵ। ਲਸ਼ਕਰ ਮਹਾਂ ਜਥਾ ਦਰੀਆਵ॥੨੭॥ਪੁਰਿ ਪਟਨੇ ਮਹਿ ਉਤਰਨੋ ਆਈ। ਬ੍ਰਿੰਦ ਦੁੰਦਭੈਂ ਸ਼ਬਦ ਉਠਾਈ । ਝੰਡੇ ਗਾਡੇ ਅਨਿਕ ਨਿਸ਼ਾਨ । ਗਨ ਮਤੰਗ ਅਰੁ ਥਲੀ ਕਿਕਾਨ ॥ ੨੮ ॥ ਉਸ਼ਟਰ ਬਹੁ ਮੋਲੇ ਸਮੁਦਾਏ । ਸ਼ਮਿਯਾਨੇ[3] ਤੰਬੂ ਗਨ ਲਾਏ। ਗੁਰ ਕੀ ਸੁਧਿ ਸੁਨਿ'ਹੈਂ ਪੁਰਿ ਮਾਂਹੀ'।ਭਯੋ ਹਰਖ ਚਿੰਤਾ ਚਿਤ ਦਾਹੀ ॥੨੯॥ ਗਯੋ ਦੂਤ ਨੇ ਸਕਲ ਸੁਨਾਯਸਿ।'ਤੋਹਿ ਭਾਗ ਕਰਿ ਗੁਰ ਇਤ ਆਯਸਿ। ਸੁਨਿ ਕੈ ਪ੍ਰੇਮ ਸਹਿਤ ਤੁਵ ਬਿਨਤੀ। ਗਮਨਤਿ ਟਿਕੇ ਤਮਾਗਿ ਮਨ ਗਿਨਤੀ ॥੩੦॥ ਨਾਂਹਿਤ ਚਾਹਤਿ ਚਲਨਿ ਅਗਾਰੀ। ਸੁਨਿ ਮੁਝ ਤੇ ਬਹੁ ਕਰੁਨਾ ਧਾਰੀ। ਪਾਛਲ ਜਾਮ ਦਿਵਸ ਕੋ ਮਿਲੈਂ। ਪੁਰਹੁ ਭਾਵਨਾ ਹੁਇ ਤਵ ਭਲੋ' ॥ ੩੧ ॥ ਸੁਨਿ ਅਨਕੂਲ ਗੁਰੂ ਜਗ ਕੋਰਾ। ਬਿਸ਼ਨ ਸਿੰਘ ਕੈ ਅਨੰਦ ਘਨੇਰਾ। ਕਰਿ ਡੇਰਾ ਕਰ ਚਰਨ ਪਖਾਰੇ। ਥਸਤ੍ਰ ਬਿਭੂਖਨ ਤਨ ਸ਼ੁਭ ਧਾਰੇ ॥ ੩੨ ॥ ਸਿਪਰ ਖੜਗ ਕੋ ਅੰਗ

---

[1]ਸਰ ਕਰਨ ਲਈ ਜੰਗ। [2]ਰਣ ਰੂਪੀ ਸਮੁੰਦਰ ਤਰ ਲਵਾਂ। [3]ਵਡੇ ਤੰਬੂ।

ਸਜਾਏ। ਲਯੋ ਉਪਾਇਨ ਕੋ ਸਮੁਦਾਏ। ਸੰਗ ਸੁਭਟ ਸਭਿ ਆਯੁਧ ਧਾਰੀ। ਚਲਯੋ ਨਗਨ ਪਗ ਪਨਹਿ ਉਤਾਰੀ[1] ॥੩੩॥ਆਗੈ ਧਰੇ ਪਾਂਵੜੇ[2] ਜੋਈ। ਕਹਿ ਕਰਿ ਹਟਵਾਇਸਿ ਸਭਿ ਤੋਈ।ਦੇਖਿ ਦੂਰ ਤੇ ਰੂਪ ਕ੍ਰਿਪਾਲਾ। ਹਾਥ ਜੋਰਿ ਕਰਿ ਨੰਮ੍ਰੀ ਭਾਲਾ[3]॥੩੪॥'ਸ਼ਰਨ ਸ਼ਰਨ' ਮੁਖ ਬੋਲਤਿ ਬਾਨੀ। ਧਰਯੋ ਚਰਨ ਸਿਰ ਬੰਦਨ ਠਾਨੀ। 'ਦਾਸ ਪਰਯੋ ਰਾਵਰਿ ਦਰਬਾਰ। ਮਮ ਭੁਜ ਗਹੀਯਹਿ ਹਾਥ ਪਸਾਰਿ' ॥੩੫॥ਤਬਿ ਸਤਿਗੁਰ ਦੇ ਧੀਰ ਬਿਠਾਯੋ। 'ਗੁਰ ਘਰ ਤੇ ਸਿਖ ਸਭਿ ਕਿਛੁ ਪਾਯੋ। ਦੇਸ਼ ਕਾਮਰੂ ਬਿਜੈ ਉਪਾਇ। ਆਵਹੁਗੀ ਬਡ ਜਸ ਉਪਜਾਇ॥੩੬॥ਜਗਮਹਿੰ ਅਸ ਕਾਰਜ ਨਹਿੰ ਕੋਇ। ਪੂਰਨ ਨਹਿੰ ਸਤਿਗੁਰ ਤੇ ਹੋਇ। ਮਨ ਨਿਸ਼ਚੈ ਧਰਿ ਚਿੰਤ ਨਿਵਾਰੋ। ਸ਼੍ਰੀ ਨਾਨਕ ਕੋ ਨਾਮ ਚਿਤਾਰੋ ॥੩੭॥ ਕਰਹੁ ਤਿਹਾਵਲ ਕੋ ਸਮੁਦਾਇ। ਸਿਖ ਸੰਗਤਿ ਮਹਿੰ ਦਿਹੁ ਬਰਤਾਇ। ਕਰਹੁ ਕਾਮਨਾ ਮਨ ਮਹਿੰ ਜੋਇ। ਦੇਸ਼ ਕਾਮਰੂ ਕੀ ਜੌ ਹੋਇ* ॥ ੩੮ ॥ ਸਿਮਰਹੁ ਸਤਿਗੁਰੁ ਪੂਰਹਿੰ ਸਾਰੀ। ਉਰ ਤੇ ਸੰਸੈ ਦੇਹੁ ਬਿਦਾਰੀ'। ਹਾਥ ਜੋਰਿ ਕਰਿ ਭੂਪ ਸੁਨਾਵਾ। 'ਮੋਹਿ ਭਰੋਸੋ ਪੂਰਬ ਆਵਾ ॥ ੩੯ ॥ ਸੁਨਜੋਂ ਸੁਭਾਵ ਜਬਹਿ ਉਪਕਾਰੀ। ਚਹਯੋ ਸ਼ਰਨ ਮੈਂ ਪਰਨ ਤੁਮਾਰੀ। ਮਿਸ[4] ਮੁਹਿੰਮ ਕੋ ਜਾਗੋ ਭਾਗ। ਜਿਸ ਤੇ ਭਯੋ ਗੁਰੂ ਪਗ ਰਾਗ[5]' ॥੪੦॥ ਇੱਤਮਾਦਿਕ ਨ੍ਰਿਪ ਕਹਿ ਕਰਿ ਬੈਨ। ਪਿਖਿ ਗੁਰ ਕੋ ਕਰਿ ਸੀਤਲ ਨੈਨ। ਬੰਦਨ ਕਰਿ ਡੇਰੇ ਮਹਿੰ ਗਯੋ। ਅਤਿ ਉਤਸਵ ਅਨੰਦ ਕੋ ਕਿਯੋ ॥੪੧॥ ਤੋਪ, ਰਹਿਕਲੇ, ਤੁਪਕ, ਜਮੂਰੇ। ਕਰੀ ਸ਼ਲਖ ਰਵ ਸੁਨਿਯਤਿ ਦੂਰੇ।ਸਭਿ ਮਾਨਵ ਪੁਰਿ ਪਟਨੇ ਬਾਸੀ। ਸਤਿਗੁਰ ਕੀਰਤਿ ਕਰਤਿ ਪ੍ਰਕਾਸ਼ੀ ॥ ੪੨ ॥ ਨ੍ਰਿਪ ਪ੍ਰਸੰਗ ਕੋ ਕਹੌਂ ਸੁਨਾਵੈਂ। 'ਦੇਸ਼ ਕਾਮਰੂ ਇਹ ਸੰਗ ਜਾਵੈ। ਆਗੇ ਸਤਿਗੁਰ ਹੁਤੇ ਤਿਆਰ।ਆਇ ਸ਼ਰਨ ਇਹ ਛਰ ਉਰ ਧਾਰਿ ॥ ੪੩ ॥ ਨ੍ਰਿਪ ਕੋ ਬਡੋ ਮਾਨ ਸਿੰਘ ਜੋਇ। ਤਿਸੀ ਦੇਸ਼ ਮ੍ਰਿਤੁ ਪ੍ਰਾਪਤਿ ਹੋਇ। ਮੰਤ੍ਰਨਿ ਕੋ ਲਖਿ ਤ੍ਰਾਸ ਮਹਾਨਾ। ਗੁਰੁ ਅਲੰਬ ਤੇ ਚਹਤਿ

---

[1]ਜੱਤੀ ਉਤਾਰ ਕੇ। [2]ਪਾਯੰਦਾਜ਼। ਆਦਰ ਲਈ ਰਸਤੇ ਵਿਚ ਵਿਛਾਇਆ ਕਪੜਾ। [3]ਮੱਥਾ ਟੇਕਿਆ। [4]ਬਹਾਨੇ। [5]ਗੁਰੂ ਚਰਨਾਂ ਨਾਲ ਪ੍ਰੇਮ।

*ਇਸ ਪ੍ਰਸ਼ਨ ਦਾ ਉੱਤਰ ਕਿ ਰਾਜਾ ਤਾਂ ਔਰੰਗਜ਼ੇਬ ਦਾ ਸਿਨਾਪਤ ਹੋਕੇ ਕਾਮ ਰੂਪ ਦੇ ਰਾਜਾ ਨੂੰ, ਜੋ ਹਿੰਦੂ ਹੈ ਫਤਹ ਕਰਨ ਚੱਲਿਆ ਹੈ, ਗੁਰੂ ਜੀ ਕਿਉਂ ਸਹਾਯਕ ਬਣੇ, ਇਸ ਦਾ ਉੱਤਰ ਗੁਰੂ ਜੀ ਆਪ ਦੱਸਣਗੇ। ਵੇਖੋ ਇਹੋ ਰਾਸ, ਅੰਸੂ ੮ ਅੰਕ ੧੭ ਤੋਂ ੨੧ ਤਕ।

ਪਯਾਨਾ[1] ॥੪੪॥ ਬਿਸ਼ਨ ਸਿੰਘ ਪੰਚਾਂਮ੍ਰਿਤ ਬ੍ਰਿੰਦ। ਸੰਗਤਿ ਮੈਂ ਬਰਤਾਇ ਬਿਲੰਦ। ਸਤਿਗੁਰੁ ਪਦ ਪਾਹੁਲ ਕੋ ਲੇਯ। ਭਯੋ ਸਿੱਖਨ ਕਿਰਤਾਰਥ ਸੇਯ ॥ ੪੫॥ ਸ਼੍ਰੀ ਗੁਰ ਤੇਗਬਹਾਦਰ ਚੰਦ। ਅਨੁਸਾਰੀ ਤਬਿ ਹੋਇ ਨਰਿੰਦ[1]। ਚਹਤਿ ਕੂਚ ਆਗੇ ਕੋ ਕਰਨੋ।ਲਸ਼ਕਰ ਜੁਤਿ ਪੁਰਿ ਕੋ ਢਿਗ ਪਰਨੋ ॥੪੬॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ[2]ਨ੍ਰਿਪੁ ਬਿਸ਼ਨ ਸਿੰਘ ਸਤਿਗੁਰੁ ਸੋਂ ਮਿਲਨੰ[3] ਪ੍ਰਸੰਗ ਬਰਨਨੰ ਨਾਮ ਤ੍ਰਿਤਿਯੋ ਅੰਸੁ ॥ ੩ ॥ ੪. [ਢਾਕੇ ਬੁਲਾਕੀ ਦਾਸ ਦੀ ਮਾਤਾ]।

ਦੋਹਰਾ॥ ਸਤਿਗੁਰ ਕੀ ਮਰਜ਼ੀ ਲਈ ਬਿਸ਼ਨ ਸਿੰਘ ਮਹਿਪਾਲ। ਕਰਨੋ ਕੂਚ ਆਗੇ ਚਲਨੋ ਲਖਹਿ ਮੁਹਿੰਮ ਬਿਸਾਲ॥੧॥ਚੌਪਈ॥ਸ਼੍ਰੀ ਗੁਰ ਤੇਗ ਬਹਾਦਰ ਸੰਗ। ਚਲੇ ਅਰੂਢਤਿ ਹੋਇ ਤੁਰੰਗ। ਕੋਤਿਕ ਸਿੱਖ ਫਕੀਰਨਿ ਬ੍ਰਿੰਦ। ਚਲੇ ਸੰਗ ਗੁਰੁ ਧਰੇ ਅਨੰਦ॥੨॥ਮਾਤ ਨਾਨਕੀ ਕੋ ਕਰਿ ਬੰਦਨ।ਸ਼੍ਰੀ ਗੁਜਰੀ ਕੋ ਕਰਿ ਅਭਿਨੰਦਨ[2]।ਆਦਿ ਕ੍ਰਿਪਾਲ ਜੁ ਗੁਜਰੀ ਭ੍ਰਾਤਾ। ਦੇ ਧੀਰਜ ਸਭਿ ਕੋ ਬੱਖਸਾਤਾ॥੩॥ਸੰਗਤਿ ਕੋ ਹਿਤ ਸੇਵਾ[3]ਕਹਿਕੈ।ਸਭਿ ਪੁਰਿ ਖੁਸ਼ੀ ਕਰੀ ਸਿਖ ਲਹਿਕੈ।ਚਲੇ ਅਗਾਰੀ ਸ਼੍ਰੀ ਗੁਰੁ ਧੀਰ। ਸਾਥ ਨ੍ਰਿਪਤ ਅਰੁ ਸੈਨਾ ਭੀਰ॥੪॥ ਚਾਲੇ ਸਨਮੁਖ ਦੇਸ਼ ਬੈਗਾਲੇ। ਦੁੰਦਭਿ ਬਾਜੇ ਸ਼ਬਦ ਬਿਸਾਲੇ।ਹੁਤੋ ਮੁੰਗੇਰ ਨਗਰ[4] ਇਕ ਭਾਰੇ। ਬਸਹਿਂ ਬ੍ਰਿੰਦ ਨਰ ਗੰਗ ਕਿਨਾਰੇ॥੫॥ ਸ਼੍ਰੀ ਸਤਿਗੁਰੁ ਤਹਿਂ ਉਤਰੇ ਜਾਇ। ਸੰਗਤਿ ਸੁਨਿ ਆਈ ਸਮੁਦਾਇ। ਨਾਨਾ ਭਾਂਤਿ ਉਪਾਇਨ ਆਨੀ। ਧਰਿ ਸ਼ਰਧਾ ਪਦ ਬੰਦਨ ਠਾਨੀ॥੬॥ਜੋ ਜੋ ਜਿਸ ਜਿਸ ਗੁਰ ਹਿਤ ਧਰਨੋ[5]। ਤਤਛਿਨ ਆਨਿ ਸੁ ਅਰਪਨ ਕਰਨੋ। ਸਭਿ ਪਰ ਜਥਾ ਉਚਿਤ ਗੁਨਖਾਨੀ। ਕਰੀ ਖੁਸ਼ੀ ਇਛ ਪੂਰਨ ਠਾਨੀ ॥੭॥ਕੋਤਿਕ ਬਾਸੁਰ ਕੀਨਸਿ ਬਾਸਾ। ਸਿੱਖੀ ਪੰਥ ਬਿਸ਼ਾਲ ਪ੍ਰਕਾਸ਼ਾ। ਸੱਤਨਾਮ ਕੋ ਸਿਮਰਨ ਦੀਨਿ। ਨਿਜ ਸੰਗਤਿ ਕੀ ਸ਼ੋਯ ਸੁ ਕੀਨਿ ॥ ੮ ॥ ਪੁਨ ਪ੍ਰਸਥਾਨੇ ਗੁਰੂ ਅਗਾਰੀ।ਲਸ਼ਕਰ ਭੂਪ ਸਮੇਤ ਪਿਛਾਰੀ।ਹੋਤਿ ਕੁਲਾਹਲ ਬਜਤਿ ਨਗਾਰੇ। ਬ੍ਰਿੰਦ ਤੁਰੰਗ ਹਿਰੇਖਾ ਧਾਰੇ ॥੯॥ ਕੁੰਜਰ ਚਲਹਿਂ ਉਤੁੰਗ[6] ਮਹਾਨੇ। ਹੌਦਾ ਝੂਲਤਿ ਝਾਲਰ ਸਾਨੇ। ਅਨੀ[7] ਘਨੀ ਗਮਨੀ ਬਲਸਨੀ[8]। ਜਿਸ ਮਹਿਂ ਬਡੇ ਬਡੇ ਗਨ ਧਨੀ ॥ ੧੦ ॥ ਰਾਜਮਹਿਲ[9] ਪੁਨ ਪਹੁੰਚੇ ਜਾਇ। ਗਨ ਉਮਰਾਵ ਸੰਗ ਹਰਖਾਇ। ਕੋਤਿਕ ਚਢੇ ਮਤੰਗਨਿ ਆਵਤਿ। ਕੋ ਸਿਵਕਾ

[1]ਤਦ ਰਾਜਾ ਅਨੁਸਾਰੀ ਹੋ ਕਰਕੇ। [2]ਪ੍ਰਸੰਨ ਕਰਕੇ। [3]ਸੇਵਾ ਵਾਸਤੇ। [4]ਨਾਮ ਨਗਰ ਦਾ। [5]ਰਖਿਆ ਹੋਇਆ ਸੀ। [6]ਉਚੇ ਉਚੇ। [7]ਫੌਜ। [8]ਬਲ ਵਾਲੀ। [9]ਬੈਂਗਾਲ ਦਾ ਇਕ ਨਗਰ ਜੋ ਗੰਗਾ ਦੇ ਕਿਨਾਰੇ ਹੈ।

ਪਰ ਥਿਰ* ਸੁਖ ਪਾਵਤਿ ॥ ੧੧ ॥ ਕੋਤਿਕ ਚਲਿਤ ਤੁਰੰਗ ਨਚਾਵਤਿ। ਸ਼ਸਤ੍ ਬਸਤ੍ ਸ਼ੁਭ ਪਹਿਰਿ ਸੁਹਾਵਤਿ। ਤੰਬੂ ਤਹਾਂ ਪਹੁੰਚਿ ਲਗਵਾਏ।ਡੇਰੋ ਮਹਿੰ ਗੁਰ ਬਸੇ ਸੁਹਾਏ ॥ ੧੨ ॥ ਨਹੀਂ ਨਗਰ ਮਹਿੰ ਪ੍ਰਵਿਸ਼ੇ ਜਾਇ।ਸੁਨਿ ਸੰਗਤਿ ਤਹਿੰ ਕੀ ਸਮੁਦਾਇ। ਭੇਟ ਇਕੱਤ੍ ਕਰਨਿ ਕੋ ਲਾਗੇ। ਨਹਿੰ ਪਹੁੰਚੇ ਢਿਗ ਕਰਿ ਅਨੁਰਾਗੇ ॥ ੧੩ ॥ ਕਰਹਿੰ ਸੁ ਤਯਾਰੀ ਐਬੋ ਜਾਵਦ[1]। ਗਮਨੇ ਆਗੇ ਸਤਿਗੁਰ ਭਾਵਦ। ਨਹਿੰ ਪ੍ਰੇਮੀ ਸਿਖ ਤਹਾਂ ਨਿਹਾਰੇ।ਬਿਨਾ ਮਿਲੇ ਗੁਰ ਅੱਗ੍ਹ ਸਿਧਾਰੇ ॥੧੪॥ ਪੀਛੇ ਪਛੁਤਾਵਤਿ ਸੋ ਰਹੇ।ਮੁਢਨਿ ਨਹੀਂ ਮਹਾਤਮ ਲਹੇ। ਪੂਰਬ ਜਿਨਹੁ ਨ ਭਾਗ ਉਦੋਤੇ। ਤਿਨ ਕੀ ਦਸ਼ਾ ਇਸੀ ਬਿਧਿ ਹੋਤੇ ॥ ੧੫ ॥ ਢਿਗ ਸਤਿਗੁਰ ਨਹਿੰ ਦਰਸੇਂ ਜਾਇੰ[2]। ਬਿਨਾ ਭਾਗ ਤੇ ਕੋ ਕਿਮ ਪਾਇ। ਚਲਿ ਕ੍ਰਿਪਾਲ ਜਬਿ ਆਗੇ ਗਏ। ਨਗਰ ਮਾਲਦਹ[3] ਪ੍ਰਾਪਤਿ ਭਏ ॥ ੧੬ ॥ ਤਿਸਿ ਪੁਰਿ ਜਹਿੰ ਸੰਗਤਿ ਇਸਥਾਨ । ਜਾਇ ਬਿਰਾਜੇ ਕ੍ਰਿਪਾ ਨਿਧਾਨ। ਤਹਿੰ ਭੀ ਸਿੱਖਨ ਨ ਕੋਊ ਆਯਹੁ।ਸੇਵਾ ਕਰੀ ਨ ਫਲ ਕੋ ਪਾਯਹੁ ॥ ੧੭ ॥ ਸ਼ੂੰਨ[4] ਸਥਾਨ ਹੇਰਿ ਗੁਰੁ ਪੂਛਾ। "ਕੈਸੇ ਕਰਿ ਸਿੱਖਨਨਿ ਤੇ ਛੂਛਾ?।ਆਵਤਿ ਜਾਤਿ ਨ ਦੀਖਤਿ ਕੋਈ। ਧਰਮਸਾਲ ਮਹਿੰ ਥਿਰ ਨਹਿੰ ਸੋਈ' ॥ ੧੮ ॥ ਸੁਨਿ ਕਰਿ ਸ਼੍ਰੀ ਮੁਖ ਤੇ ਇਮ ਬਾਨੀ। ਗੁਰੂ ਸਮੀਪਨਿ ਬਿਨੈ ਬਖਾਨੀ। "ਪੰਛੂਏ ਗ੍ਰਾਮ ਸੁ ਕੋਤਿਕ ਦੂਰ। ਤਹਾਂ ਬਰਸ ਮਹਿੰ ਮੇਲਾ ਪੂਰ ॥ ੧੯ ॥ ਪੁਰਿਬਾਸੀ-ਸਿਖ ਸਗਰੇ ਗਏ। ਤਿਸ ਮੇਲੇ ਮਹਿੰ ਪਾਪਤਿ ਭਏ। ਦਿਨ ਦੋਇਕ ਮੈਂ ਸੋ ਚਲਿ ਆਵੈਂ। ਬਹੁਰ ਮਿਲੈਂ ਜੋ ਸਤਿ-ਗੁਰ ਭਾਵੈਂ' ॥ ੨੦ ॥ ਸਹਿਜ ਸੁਭਾਇਕ ਗੁਰੂ ਉਚਾਰੀ। "ਮਮ ਸਿੱਖੀ ਕੇ ਨਹਿੰ ਅਧਿਕਾਰੀ। ਤਿਨ ਸੋਂ ਮੇਲਾ ਹ੍ਵੈ ਨ ਹਮਾਰੋ†। ਨਿਸ ਕੋ ਬਸਿ ਮਗ ਚਲਹਿੰ ਅਗਾਰੋ' ॥ ੨੧ ॥ ਇਕ ਸਿਖ ਹੁਤੋ ਤਹਾਂ ਹਲਵਾਈ । ਆਇ ਪਰਸੋ ਸਤਿਗੁਰ ਸ਼ਰਣਾਈ। ਲਖਿ ਮਰਜ਼ੀ ਅਰਜ਼ੀ ਤਿਹ ਕਰੀ। ਮੋਹਿ ਕਾਮਨਾ ਪੂਰੀ ਪਰੀ‡ ॥ ੨੨ ॥ ਪੁਰਵਤਿ ਰਹੇ ਮਨੋਰਥ ਮੇਰੇ। ਭਯੋ ਕ੍ਰਿਤਾ-ਰਥ ਦਰਸ਼ਨ ਹੇਰੇ। ਦੀਨਦਯਾਲ ਮੈਂ ਰਾਵਰਿ ਸ਼ਰਨੀ। ਮਮ ਇੱਛਾ ਇਹ

[1]ਆਵਣ ਦੀ ਤਿਆਰੀ ਜਦ ਤਕ ਕਰਦੇ ਰਹੇ। [2]ਕੋਲ (ਆਏ) ਸਤਿਗੁਰਾਂ ਦੇ ਦਰਸ਼ਨ ਵੀ ਨਹੀਂ ਜਾ ਕਰਦੇ। [3]ਨਾਮ ਨਗਰ ਦਾ ਜਿੱਥੋਂ ਦੇ ਅੰਬ ਪ੍ਰਸਿੱਧ ਹਨ। [4]ਖਾਲੀ। *ਪਾ:—ਕੋ।

†ਧਰਮਸਾਲਾ ਸੁੰਞੀ ਛੱਡਕੇ ਜੋ ਕਿਸੇ ਮੇਲੇ ਤੇ ਚਲੇ ਗਏ ਇਹ ਉਹਨਾਂ ਦੇ ਇਸ ਕਰਮ ਦੀ ਮਾਨੋ ਟੀਕਾ ਹੈ ਕਿ ਸਿੱਖੀ ਭਾਵਨਾ ਇਹਨਾਂ ਦੀ ਕੀ ਹੋਈ ਜੋ ਧਰਮਸਾਲਾ ਸੁੰਞੀ ਛੱਡਕੇ ਟੁਰ ਜਾਂਦੇ ਹਨ। ‡ਪਾ:—ਗੁਰੂ ਜੀ ਟੇਕ ਤੁਮਾਰੀ ਧਰੀ।

ਪੂਰੀ ਕਰਨੀ ॥ ੨੩ ॥ ਮਮ ਕਰ ਕੋ ਪਕਵਾਨ ਮਹਾਨਾ। ਕਰੁਨਾ ਧਾਰਿ ਕਰਹੁ ਸੋ ਖਾਨਾ[1]। ਦੇਖਿ ਭਾਉ ਤਿਸ ਕੋ ਮਨ ਕੋਰਾ। ਆਇਸੁ ਕਰੀ ਗੁਰੂ ਤਿਸ ਬੋਰਾ ॥ ੨੪ ॥ ਹਰਖਤਿ ਹੁਇ ਤਿਨ ਭਲੋ ਬਨਾਇਵ। ਭਾਂਤਿ ਭਾਂਤਿ ਪਕਵਾਨ ਪਕਾਇਵ।ਮਹਾਂ ਪ੍ਰੇਮ ਕੋ ਧਾਰਤਿ ਲਯਾਯੋ। ਸਤਿਗੁਰੁ ਆਗੈ ਆਨਿ ਟਿਕਾਯੋ ॥ ੨੫ ॥ ਪ੍ਰੀਤਿ ਸਿੱਖਨ ਕੀ ਦੇਖਿ ਉਦਾਰਾ । ਰੁਚਿ ਸੋਂ ਕੀਨਸਿ ਖਾਨ ਅਹਾਰਾ।ਦਾਸਨਿਕੋਸਮੇਤਤ੍ਰਿਪਤਾਏ।ਕਰਿਪਖਾਰਿਪਟਪੌਂਛਿ ਸੁਹਾਏ[2] ॥ ੨੬ ॥ ਤਿਸ ਪਰ ਖੁਸ਼ੀ ਭਏ ਗੁਰਦਯਾਲੁ । ਛਿਨਕ ਬਿਖੈ ਸਿਖ ਕੀਨਿ ਨਿਹਾਲ। ਕਰਜੋ ਕੂਚ ਢਾਕੇ ਦਿਸ਼ਿ ਚਲੇ।ਮਾਰਗ ਬਿਖੈ ਸਿੱਖਨ ਬਹੁ ਮਿਲੇ॥ ੨੭ ॥ ਕਰਤਿ ਕਾਮਨਾ ਪੂਰਨ ਜਾਤੋ । ਸਿੱਖਨ ਹਜ਼ਾਰੋਂ ਨਿਤ ਬਰੁਸਾਤੇ[3] । ਸੈਗਤਿ ਪਰ ਕਰਿ ਕ੍ਰਿਪਾ ਕ੍ਰਿਪਾਲਾ।ਦਰਸ਼ਨ ਦੇਤੇ ਕਰਤਿ ਨਿਹਾਲਾ॥੨੮॥ ਮਨਹੁੰ ਕਾਮਨਾ ਚਿਤਵਹਿ ਕੋਇ। ਸੋ ਸਤਿਗੁਰ ਤੇ ਪੂਰਨ ਹੋਇ। ਕਰਹਿ ਪ੍ਰੇਮ ਭੋਜਨ ਅਚਵਾਵਹਿ।ਕੋ ਪੋਸ਼ਿਸ਼ ਕੋ ਤਨ ਪਹਿਰਾਵਹਿ॥੨੯॥ਕੋ ਅਪਨੇ ਘਰ ਬਿਖੈ ਉਤਾਰਹਿ। ਪ੍ਰੀਤਿ ਧਰਹਿ ਕੋ ਦਰਸ ਨਿਹਾਰਹਿ। ਨਹਿ ਠਹਿਰੈਂ ਪੁਨ ਗਮਨੈਂ ਜਾਹਿ। ਲਸ਼ਕਰ ਸੈਗ ਚਲਤਿ ਉਤਸਾਹਿ ॥ ੩੦ ॥ ਸੈਨਾ ਮਹਿ ਤੰਬੂ ਲਗਵਾਇਕਿਸੂ ਥਾਨ ਗੁਰੁ ਬੀਚ ਰਹਾਇ। ਕਬਿਹੂੰ ਸਿਖ ਪ੍ਰੇਮੀ ਕੋ ਦੇਖਿ। ਤਿਨ ਕੋ ਘਰ ਉਤਰਹਿ ਅਵਿਰੋਖਿ[4]॥੩੧॥ਇਮ ਕੇਤਿਕ ਦਿਨ ਮਹਿ ਗੋਸਾਈਂ । ਢਾਕੇ ਪਹੁੰਚੇ ਦਲ ਸਮੁਦਾਈ[5] । ਸਭਿ ਕੋ ਡੇਰਾ ਵਹਿਰ ਉਤਾਰਾ।ਆਪਗੁਰੂਪੁਰਿ ਮਹਿ ਪਗ ਧਾਰਾ॥੩੨॥ ਢਾਕੇ ਨਗਰ ਮਝਾਰ ਮਸੰਦ । ਬਸਹਿ ਬੁਲਾਕੀ ਦਾਸ ਬਿਲੰਦ । ਤਿਸ ਕੀ ਮਾਤ ਬ੍ਰਿਧ ਬਹੁ ਭਨ ਕੀ। ਬਡੀ ਲਾਲਸਾ ਗੁਰ ਦਰਸ਼ਨ ਕੀ ॥ ੩੩ ॥ ਕਰੇ ਪ੍ਰੇਮ ਨਿਜ ਸਦਨ ਮਝਾਰਾ। ਗੁਰ ਹਿਤ ਏਕ ਪ੍ਰਸੰਕ ਸੁਧਾਰਾ।ਆਸਤਰਨ ਸੋਂ ਛਾਦਨਿ ਕਰਜੋ। ਸੋਜਬੰਦ ਸੈਗ ਕਸਿ ਕਰਿ ਧਰਜੋ ॥ ੩੪ ॥ ਤਿਸ ਕਉ ਪੂਜਹਿ ਸੀਸ ਸਕਾਰੇ। ਰਿਦੇ ਮਨੋਰਥ ਕੋ ਇਮ ਧਾਰੇ।–ਇਸ ਉਪਰ ਜਬਿ ਆਨਿ ਬਿਰਾਜੋਂ। ਤਬਿ ਮੇਰੇ ਪੂਰਨ ਸਭਿ ਕਾਜੇ–॥ ੩੫ ॥ ਤੂਲ[6] ਸੁਧਾਰੇ ਅਪਨੇ ਹਾਥ। ਪੁਨ ਕਾਤਜੋ ਦੂਖਮ ਹਿਤ ਸਾਥ। ਪ੍ਰੇਮ ਧਾਰਿ ਸੋ ਬਸਤ੍ਰ ਬੁਨਾਵਾ[7]। ਗੁਰ ਹਿਤ ਪੋਸ਼ਿਸ਼ ਸਕਲ ਬਨਾਵਾ ॥ ੩੬ ॥ ਧੂਪ ਦੀਪ ਪੂਜਾ ਨਿਤ ਕਰੈ।

---

[1]ਸ਼ੋਭ ਨੀਕ ਬਸਤ੍ਰ ਨਾਲ ਪੂੰਛੇ ਹੱਥ ਧੋਕੇ। [2]ਵਰੋਸਾਂਵਦੇ । [3]ਦੇਖ ਕੇ, ਪਸੰਦ ਕਰਕੇ। [4]ਸਾਰੇ ਦਲ (ਸਹਿਤ)। [5]ਰੂਈ। [6]ਉਣਵਾਇਆ ।

ਦਰਸ਼ਨ ਆਸ ਧਰਾਨ ਪੁਨ ਧਰੈ।–ਆਰਬਲਾ ਮਮ ਭਈ ਬਿਤੀਤ। ਨਿਤ ਪ੍ਰਤਿ ਵਧਹਿ ਗੁਰੂ ਪਗ ਪ੍ਰੀਤਿ॥੩੭॥ ਕਰੁਨਾ ਕਰਿ ਗੁਰ ਮਮ ਘਰ ਆਵੈਂ। ਇਸ ਪ੍ਰਯੰਕ ਪਰ ਬੈਠਿ ਸੁਹਾਵੈਂ।ਪਹਿਰਹਿਂ ਪੋਸ਼ਿਸ਼ ਕੋ ਮਮ ਹਾਥ[1]। ਕਰਹਿਂ ਅਹਾਰ ਇਹਾਂ ਗੁਰ ਨਾਥ–॥ ੩੮ ॥ ਲਖਿ ਕਰਿ ਗਮਨੇ ਅੰਤਰਜਾਮੀ। ਲੀਨਸਿ ਤਿਸ ਘਰ ਕੋ ਮਗ ਸ੍ਵਾਮੀ। ਜਾਇ ਠਾਂਢਿ ਹੋਏ ਤਿਸ ਪੌਰ। ਸੁਧਿ ਭੇਜੀ ਅੰਤਰ ਜਿਸ ਠੌਰ[2] ॥ ੩੯ ॥ ਹਰਿਖਰਾਇ[3] ਸੁਨਿ ਤੂਰਨ ਆਈ। ਚਰਨ ਕਮਲ ਗਹਿ ਕਰਿ ਲਪਟਾਈ। 'ਆਜ ਘਰੀ ਪਰ ਮੈਂ ਬਲਿਹਾਰੀ। ਜਿਸ ਤੇ ਪੂਰਵੀ ਆਸ ਹਮਾਰੀ' ॥ ੪੦ ॥ ਤਿਸ ਪ੍ਰਯੰਕ ਪਰ ਆਨਿ ਬਿਠਾਏ। ਹਰਖਤਿ ਚਾਰੁ ਬਸਤ੍ਰ ਨਿਕਸਾਏ। ਅਪਨੇ ਕਰ ਤੇ ਕਰੈ ਬਨਾਵਨਿ।ਪ੍ਰੇਮ ਸਹਿਤ ਸੋ ਕਿਧ ਪਹਿਰਾਵਨ॥੪੧॥ਧੂਪ,ਦੀਪ,ਨਈਬੇਦ[4] ਸੁਧਾਰਾ। ਕਰਿ ਪੂਜਨ ਸਤਿਗੁਰੂ ਉਦਾਰਾ। ਤਬਿ ਸੋ ਬਿਰਧਾ ਭਈ ਨਿਹਾਲ। ਪੂਰਨੋ ਮਨੋਰਥ ਗੁਰੂ ਕ੍ਰਿਪਾਲ ॥੪੨॥ ਭਈ ਪ੍ਰੇਮ ਤੇ ਗਦ ਗਦ ਬਾਨੀ। ਨਹਿਂ ਉਸਤਤਿ ਮੁਖ ਜਾਇ ਬਖਾਨੀ। ਨੈਨ੍ਹਨਿ ਜਲ ਅਨੰਦ ਭਰਿ ਆਵਾ। ਹਰਖਤਿ ਰੰਕ ਮਨਹੁ ਧਨ ਪਾਵਾ ॥ ੪੩ ॥ ਜਥਾ ਚੰਦ ਕੋ ਪਿਖਹਿ ਚਕੋਰ। ਇਕ ਟਕ ਦੇਖਤਿ ਗੁਰ ਪਗ ਓਰ। ਕ੍ਰਿਪਾ ਨਿਧਾਨ ਪ੍ਰੇਮ ਤਿਸ ਹੇਰਾ। ਉਮਡਯੋ ਇਨ ਕੇ ਪ੍ਰੇਮ ਘਨੇਰਾ ॥ ੪੪ ॥ ਸ਼੍ਰੀ ਮੁਖ ਤੇ ਕਹਿ ਮਧੁਰ ਸੁਨਾਯਹੁ। 'ਤਵ ਕਾਰਨ ਮੈਂ ਇਸ ਥਲ ਆਯਹੁ। ਤੋਹਿ ਪ੍ਰੇਮ ਮੇਰੇ ਮਨ ਭਾਯਹੁ। ਭਾਉ ਬਿਲੋਕਨਿ ਕੋ ਲਲਚਾਯਹੁ ॥ ੪੫ ॥ ਕਰਯੋ ਮਨੋਰਥ ਪੂਰਨ ਹੋਵਾ। ਸਦਨ ਬਿਠਾਇ ਮੋਹਿ ਕਹੁ ਜੋਵਾ। ਅਬਿ ਤੇਰੇ ਉਰ ਲਾਲਸ ਜੋਈ। ਜਾਚਿ ਲੇਹੁ, ਮੈਂ ਦੇਵੋਂ ਸੋਈ' ॥ ੪੬॥ ਸੁਨਿ ਕਰਿ ਬ੍ਰਿੱਧਾ ਭਈ ਅਧੀਨ। ਹਾਥ ਜੋਰਿ ਕਰਿ ਜਾਚਨਿ ਕੀਨਿ। 'ਹਾਵਰ ਕੋ ਦਰਸ਼ਨ ਨਿਤ ਪਾਵੋਂ। ਜਬਿ ਲਗਿ ਤਨ ਮਹਿਂ ਪ੍ਰਾਨ ਬਸਾਵੋਂ ॥ ੪੭॥ ਇਹੀ ਆਸ ਮੇਰੀ ਸੋ ਦੀਜੈ। ਨਿਤ ਦਰਸ਼ਨ ਦੇ ਕਰਿ ਹਰਖੀਜੈ'। ਸੁਨਿ ਅਦਭੁਤ ਬਾਨੀ ਤਿਸ ਕੇਰੀ। ਕ੍ਰਿਪਾ ਦਿਸ਼ਟਿ ਤੇ ਸਤਿਗੁਰੂ ਹੇਰੀ ॥ ੪੮॥ 'ਦੁਰਲਭ ਬਰ ਜਾਚਨ ਕੋ ਕੀਨਾ।ਪ੍ਰੇਮ ਦੇਖਿ ਕਰਿ ਸੋ ਮੈਂ ਦੀਨਾ।ਜਬਿ ਸ਼ਨਾਨ ਕਰਿ ਠਾਨਹਿ ਧਰਾਨ। ਤਬਿ ਉਰ ਦੇਵੋਂ ਦਰਸ਼ਨ ਆਨਿ' ॥ ੪੯ ॥ ਬਸੀ ਪ੍ਰੇਮ ਕੇ ਹੁਇ ਗੁਨਖਾਨੀ। ਦੀਨਸਿ ਦਾਨ ਜਾਚਨਾ ਜਾਨੀ।ਦਿਯੋ ਅਨੰਦ

[1]ਮੇਰੇ ਹੱਥੋਂ। (ਅ) ਮੇਰੇ ਹੱਥ ਦੀ। [2]ਜਿਸ ਥਾਂ (ਮਾਈ) ਸੀ। [3]ਕਾਹਲੀ ਨਾਲ। [4]ਛਾਵੇਂ ਪ੍ਰਸ਼ਾਦਿ ਤੋਂ ਹੈ।

ਤਿਹ ਸਰਬ ਪ੍ਰਕਾਰ। ਜਗ ਸਾਗਰ ਤੇ ਕਰਨੋ ਉਧਾਰ ॥ ੫੦ ॥ ਬਡਭਾਗਾ ਹਰਖੀ ਬਰ ਪਾਇ। ਬਾਰ ਬਾਰ ਬਲਿਹਾਰੀ ਜਾਇ। ਜਿਸ ਕੋ ਪੇਮ ਗੁਰੂ ਮਨ ਮਾਨੇ। ਕਸੋਂ ਨ ਹੋਇ ਤਿਸ ਕੋ ਕੱਲਆਨੇ ॥ ੫੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੋ 'ਸਿੱਖਨੀ ਬ੍ਰਿੱਧਾ ਕੋ'ਪ੍ਰਸੰਗ ਬਰਨਨੰ ਨਾਮ ਚਤੁਰਥੋ ਅੰਸੂ ੪॥

੫. [ਢਾਕੇ ਭਾਈ ਨੱਥਾ]।

ਦੋਹਰਾ ॥ ਨਾਮ ਬੁਲਾਕੀ ਦਾਸ ਜੋ ਬਡੋ ਮਸੰਦ ਸੁ ਦੇਸ਼। ਹੁਤੀ ਨਗਰ ਕੀ ਸੰਗਤਾਂ ਲੀਨਿ ਸਕੇਲ ਅਸ਼ੇਸ਼ ॥੧॥ ਚੌਪਈ ॥ ਸੁਨਿ ਸੁਨਿ ਸਿਖ ਸਤਿਗੁਰ ਆਗਵਨੂ। ਰੁਚਿਰ ਅਕੋਰਨਿ ਲੇ ਨਿਜ ਭਵਨੂ[1]*। ਚੌਪਤਿ ਚਿਤ ਚਾਹਤਿ ਦਰਸਾਵਨ[2]। ਹੋਹਿੰ ਨਿਹਾਲ ਹੇਰਿ ਪਗ ਪਾਵਨ ॥ ੨ ॥ ਸਭਿ ਇਕੱਤ੍ਰ ਕਰਿ ਸਗਤਿ ਰਾਸ। ਆਗੈ ਹੋਇ ਬੁਲਾਕੀ ਦਾਸ।ਗਾਵਤਿ ਸ਼ਬਦ ਪ੍ਰੇਮ ਗੁਰੁ ਮਾਤੇ।ਲੋਚਨ ਤੇ ਜਲਬੂੰਦਨ ਜਾਤੇ[3]॥੩॥ਸਨੈ ਸਨੈ ਸਭਿ ਚਲਿ ਕਰਿ ਆਏ। ਪਰਮ ਪ੍ਰੀਤਿ ਪਾਇਨ ਲਪਟਾਏ। ਅਰਪਨ ਕੀਨਿ ਅਕੋਰ ਅਨੇਕ। ਹੇਰਿ ਹੇਰਿ ਕਰਿ ਜਲਧਿ ਵਿਵੇਕ ॥ ੪ ॥ ਬਾਰ ਬਾਰ ਹੋਵਤਿ ਬਲਿਹਾਰੀ।ਬੰਦਨ ਕਰਿ ਕਰਿ ਬਿਨੈ ਉਚਾਰੀ। ਆਇਸੁ ਪਾਇ ਬੈਠਿ ਸਭਿ ਗਏ। ਸ਼ਬਦ ਪ੍ਰੇਮ ਤੇ ਗਾਵਤਿ ਭਏ ॥੫॥ਕਰਨੋ ਕੀਰਤਨ ਕੋ ਚਿਰਕਾਲ। ਸੁਨਿ ਗੁਰ ਭਏ ਪ੍ਰਸੰਨ ਬਿਸਾਲ। ਕ੍ਰਿਪਾ ਧਾਰਿ ਐਸੇ ਕਹਿ ਵਾਕਾ।'ਮਮ ਸਿੱਖੀ ਕੋ ਕੋਠਾ[4] ਢਾਕਾ ॥ ੬ ॥ ਭਲੀ ਭਾਂਤਿ ਮੁਹਿ ਭਜਨ ਸੁਨਾਯਹੁ। ਅਧਿਕ ਪ੍ਰੇਮ ਤੇ ਰਿਦਾ ਰਿਝਾਯਹੁ'। ਤਬਿ ਉਠਿ ਕਰਿ ਸਭਿ ਸੰਗਤਿ ਰਾਸ। ਜਿਨ ਮਹੁੰ ਅੱਗੂ ਬੁਲਾਕੀ ਦਾਸ ॥੭ ॥ ਦੀਪਕ ਬਾਰਿ ਆਰਤੀ ਕਰੀ। ਧੂਪ ਧੁਖਾਇ ਅਗਾਰੀ ਧਰੀ। ਫੂਲਨਿ ਮਾਲਾ ਗਰ ਪਹਿਰਾਈ। ਅਧਿਕ ਸੁਗੰਧੈਂ ਛਿਗ ਛਿਰਕਾਈ ॥੮ ॥ ਪਗ ਪੰਕਜ ਪਾਵਨ ਗਹਿ ਹਾਥ। ਕਰੇ ਪਖਾਰਨਿ ਸ਼ੁਭ ਜਲ ਸਾਫ਼ਪੁਨ ਪਟ ਸੋਂ ਪੋਂਛ ਕਰਿ ਪ੍ਰੀਤ।ਲੇ ਚਰਣਾਂਮ੍ਰਿਤ,ਹਰਖਤਿ ਚੀਤ ॥ ੯ ॥ ਦੇਖਿ ਭਾਉ ਸਤਿਗੁਰੂ ਬਖਾਨਾ। 'ਹਮ ਨੋ ਤੁਮਰੋ ਪ੍ਰੇਮ ਪਛਾਨਾ।ਤਿਸ ਕੋ[5] ਬਸਿ ਹੁਇ ਇਤ ਚਲਿ ਆਏ।ਸੇਵਾ ਤੁਮ ਤੇ ਸਭਿ ਬਨਿ ਆਏ ॥ ੧੦ ॥ ਅਬਿ ਧਮਸਾਲਾ ਸੁੰਦਰ ਪਾਵਹੁ। ਜਥਾ ਸ਼ਕਤਿ ਤਹਿੰ ਸੰਤ ਟਿਕਾਵਹੁ। ਤਿਸ ਮਹਿੰ ਮਿਲਹੁ ਸਿੱਖਨ ਮਮ ਪਯਾਰੇ। ਕਰਹੁ ਕੀਰਤਨ

---

[1]ਆਪੋ ਆਪਣੇ ਘਰਾਂ ਤੋਂ। [2]ਦਰਸ਼ਨ ਕਰਨਾ। [3]ਵਗਦੀਆਂ। [4]ਖਜ਼ਾਨਾ। [5]ਤਿਸ (ਪ੍ਰੇਮ) ਦੇ।

*ਪਾ:—ਭਏ ਤਿਆਰ ਤਜਾਗ ਨਿਜ ਭਵਨੂੰ। (੨) ਦਰਸ਼ਨ ਕਰਹਿੰ ਆਇ ਤਜਿ ਭਵਨੂੰ।

ਸ਼ੋਧ[1] ਤੁਮਾਰੇ॥ ੧੧॥ ਜੋੜ ਕਰਹੁ ਪਰਬਨਿ ਕੇ ਮਾਂਹਿ। ਗੁਰੂ ਅਰਾਧਹੁ ਸਭਿ ਦੁਖ ਜਾਹਿਂ'। ਸੁਨਿ ਸੰਗਤ ਨੇ ਸਤਿਗੁਰ ਥਾਨੀ। ਹਾਥ ਜੋਰਿ ਨੰਮ੍ਰੀ ਹੁਇ ਮਾਨੀ॥੧੨॥ ਮਥਰਾ ਪੁਰਿ ਮਹਿਂ ਸਭਿ ਤਤਕਾਲ।ਧੂਮਸਾਲਾ ਭੁਹਿਂ ਰਚੀ ਬਿਸਾਲ। ਸ਼੍ਰੀ ਸਤਿਗੁਰ ਹਰਿ ਗੋਵਿੰਦ ਧੀਰ। ਪਠਨੋ ਹੁਤੋ ਅਲਮਸਤ ਫਕੀਰ॥ ੧੩॥ ਪ੍ਰਥਮ ਕਥਾ ਇਹ ਕਹਿ ਸਭਿ ਆਏ।ਜਥਾ ਕਾਜ ਤਿਨ ਤਹਾਂ ਬਨਾਏ। ਹੁਤੋ ਤਿਸੀ ਕੋ ਪੋਤਾ ਚੇਲਾ[2]।ਮਿਲਤਿ ਸਭਿਨਿ ਜਹਿਂ ਸੰਗਤਿ ਮੇਲਾ॥ ੧੪॥ ਭਾਈ ਨੱਥਾ ਭਾਖਹਿਂ ਨਾਮੁ। ਢਾਕੈ ਬਿਖੈ ਬਸਹਿ ਸ਼ੁਭ ਧਾਮ। ਸ਼੍ਰੀ ਹਰਿਰਾਇ ਹੁਕਮ ਕੋ ਪਾਇ। ਥਸਤ੍ਰਨਿ ਕੀ ਪੋਸ਼ਿਸ਼ ਬਨਿਵਾਇ॥ ੧੫॥ ਸਤਿਗੁਰ ਹਿਤ ਭੇਜਤਿ ਸੋ ਰਹੈ। ਇਹ ਸੇਵਾ ਨਿਤ ਸਾਂਭਤਿ ਅਹੈ। ਭਾਂਤਿ ਭਾਂਤਿ ਕੇ ਸੂਖਮ ਮਹਾਂ। ਬਹੁ ਮੋਲੇ ਪਟ ਲੈ ਕਰਿ ਤਹਾਂ॥ ੧੬॥ ਹਿਤ ਪੋਸ਼ਿਸ਼ ਕੇ ਬਹੁਤ ਪਠਾਵਹਿ। ਇਸ ਸੇਵਾ ਹਿਤ ਤਹਾਂ ਰਹਾਵਹਿ। ਆਦਿ ਬੁਲਾਕੀ ਦਾਸ ਮਸੰਦ। ਤਿਹ ਸੋਂ ਕ੍ਰੋਧਤਿ ਰਹਤਿ ਬਿਲੰਦ॥੧੭॥ ਰਿਸ ਧਰਿ ਕਈ ਬਾਰ ਲਰ ਪਰੈਂ। ਨਹਿਂ ਬਨਿ ਆਇ,ਬੈਰ ਕੋ ਕਰੈਂ। ਇਕ ਅੰਗੀ ਉਨਮੱਤ ਫਕੀਰ[3]। ਗੁਰੁ ਸੇਵਾ ਪ੍ਰੇਮੀ ਧਰਿ ਧੀਰ॥ ੧੮॥ ਸੰਗਤਿ ਸਹਿਤ ਬੁਲਾਕੀ ਦਾਸ। ਨਾਲਸ਼[4] ਕਰੀ ਗੁਰੂ ਕੇ ਪਾਸ। 'ਹੇ ਪ੍ਰਭੁ ਜੀ! ਇਹ ਨੱਥਾ ਭਾਈ। ਹਮ ਸੋਂ ਨਿਤ ਪ੍ਰਤਿ ਕਰਤਿ ਲਰਾਈ॥ ੧੯॥ ਸੰਗਤਿ ਅਪਰ ਮਸੰਦਨਿ ਸੰਗ। ਨਹਿਂ ਕਸੋਂਹੂੰ ਰਾਖਤਿ ਰਸ ਰੰਗ। ਬਹੁ ਦੁਰਬਚਨ ਕਹਤਿ ਹੀ ਰਹੈ।ਸੁਨਿ ਲਖਿ ਸੰਤ ਸਕਲ ਹੀ ਸਹੈਂ॥੨੦॥ ਗੁਰ ਕੋ ਕਰੇ ਮਸੰਦ ਮਹਾਨ। ਨਹਿਂ ਰਾਖਤਿ ਇਹੁ ਕਿਸ ਕੀ ਆਨਿ'। ਕਹਿ ਸ਼੍ਰੀ ਤੇਗ ਬਹਾਦਰ ਹਸੇ। 'ਨੱਥਾ ਨਿਤ ਹਜ਼ੂਰ ਮਮ ਬਸੈ॥੨੧॥ਨਹਿਂ ਮਮ ਢਿਗ ਕਿਹ ਦੇਤਿ ਦਿਖਾਈ[5]। ਢਾਕੈ ਬਿਖੈ ਸੁ ਆਪ ਲਖਾਈ[6]। ਪਠਨੋ ਦਾਸ ਨੱਥਾ ਬੁਲਵਾਯੋ। ਸੰਗਤਿ ਕੇ ਸਮੀਪ ਬੈਠਾਯੋ॥ ੨੨॥ ਬੂਝਨੋ ਤਿਸ ਕੋ 'ਨੱਥਾ ਭਾਈ! ਸਭਿ ਤੇਰੀ ਇਹ ਕਹਤਿ ਬੁਰਾਈ।–ਹਮ ਕੋ ਦੇਤਿ ਰਹਹਿ ਨਿਤ ਗਾਰੀ। ਸੰਗਤਿ ਸੰਗ ਨ ਭਲੋ ਉਚਾਰੀ॥ ੨੩॥ ਸਿੱਖਨਿ ਕੀ ਸਲਾਹ ਨਹਿਂ ਲੇਵਹਿ। ਜੋ ਮੁਖ ਆਵਤਿ ਸੋ ਬਕ ਦੇਵਹਿ–'। ਸੁਨਿ

---

[1] ਮੁਕਤੀ ਹੋਵੇਗੀ। [2] ਚੇਲੇ ਦਾ ਚੇਲਾ। [3] ਇਕ (ਗੁਰੂ ਜੀ ਦੀ ਪ੍ਰੀਤ ਦੇ) ਪੱਖ ਵਾਲਾ ਤੇ ਮਸਤ ਫਕੀਰ। [4] ਫਰਯਾਦ। [5] ਮੇਰੇ ਪਾਸ ਹੁੰਦਾ ਕਿਸੇ ਨੂੰ ਦਿਸਦਾ ਨਹੀਂ। [6] ਢਾਕੇ ਦੇ ਵਿੱਚ ਆਪਣੇ ਆਪ ਨੂੰ ਲਖਾਂਵਦਾ ਹੈ।

ਭਾਈ ਨੱਥੇ ਬਚ ਬੋਲੇ। 'ਇਹ ਧੀ ਕੇ ਰੌੜੇ[1]*ਮਤਿ ਹੌਲੇ' ॥ ੨੪ ॥ ਅਰਲ ਬਰਲ ਬਹੁ ਬਦਨ ਉਚਾਰੀ।'ਸੈਂਇਨ ਕੋ ਕਬਿ ਦਈ ਨ ਗਾਰੀ'।ਸੁਨਿ ਸ਼੍ਰੀ ਸਤਿਗੁਰ ਬਹੁ ਬਿਗਸਾਏ। ਬੈਠੇ ਹੁਤੇ ਸਕਲ ਮੁਸਕਾਏ ॥ ੨੫ ॥ 'ਅਬਿ ਹਜ਼ੂਰ ਮਹਿ ਗਾਰਿ ਨਿਕਾਰਤਿ।ਗੁਰਨਿ ਸੁਨਾਵਹਿ ਮੈਂ ਨ ਉਚਾਰਤਿ'।ਤਬਿ ਸ਼੍ਰੀ ਤੇਗਬਹਾਦਰਿ ਕਹਯੋ। 'ਇਸਕੋ ਇਮ ਸੁਭਾਵ ਹੀ ਲਹਯੋ ॥੨੬॥ ਭਾਈ ਨੱਥਾ ਦੇ ਜਬਿ ਗਾਰੀ। ਤੁਮ ਤਬਿ ਜਾਨਹੁ ਕਰੁਨਾ ਧਾਰੀ। ਇਸਕੇ ਉਰ ਬਿਕਾਰ ਨਹਿੰ ਕੋਈ। ਬੋਲਨਿ ਗਤਿ ਐਸੀ ਨਿਤ ਹੋਈ ॥ ੨੭ ॥ ਕਰਹੁ ਨ ਗਿਲਾ[2] ਸੁਨਤਿ ਇਸਬੈਨ।ਹਿਰਦਾ ਸ਼ੁੱਧ ਬਿਰੋਧੀ ਹੈ ਨ।ਇਹ ਸੂਧਾਉਨਮੱਤ ਫਕੀਰ। ਸੂਧੀ ਬਾਤ ਭੁਨਤਿ ਉਰ ਧੀਰ ॥ ੨੮ ॥ ਇਕ ਅੰਗੀ[3] ਸੁਧੇ ਮਗ ਪਰਿਓ। ਨਹੀਂ ਕੁਟਿਲ ਪਨ ਕੋ ਮਨ ਧਰਿਓ। ਮਾਨੈ ਬਚਨ ਸਾਚ ਨਿਤ ਮੇਰਾ। ਚਢਯੋ ਰੰਗ ਅਨੁਰਾਗ ਬਡੇਰਾ ॥ ੨੯ ॥ ਸੰਗਤਿ ਸਹਿਤ ਮਸੰਦ ਜਿ ਅਹੋ। ਸੁਨਤਿ ਬਾਕ ਉਰ ਛੋਭ ਨ ਲਹੋ। ਸਦਾ ਪ੍ਰੇਮ ਹੀ ਇਹ ਸੰਗ ਕਰੋ। ਸੁਖ ਪਾਵਹੁ ਮਮ ਬਚ ਮਨ ਧਰੋ ॥ ੩੦ ॥ ਨਹੀ ਕੁਟਲਤਾ ਧਾਰਨਿ ਕਰੀਅਹਿ। ਰਿਦੈ ਸਰਲਤਾ ਸਦ ਅਨੁਸਰੀਅਹਿ। ਮਲ ਬਿਕਾਰ ਉਰ ਤੇ ਪਰਹਰੀਅਹਿ । ਗੁਰ ਅਨੁਰਾਗ ਰੰਗ ਕੋ ਧਰੀਅਹਿ ॥ ੩੧ ॥ ਸੱਤਿਨਾਮ ਸਿਮਰਨ ਆਚਰੀਅਹਿ । ਜਨਮ ਮਰਨ ਬੰਧਨ ਨਿਰਵਰੀਅਹਿ। ਭਵ ਸਾਗਰ ਦੁਸ਼ਤਰ ਕੋ ਤਰੀਅਹਿ।ਸਤਿਗੁਰ ਸ਼ਬਦ ਸਦੀਵ ਬਿਚਰੀਅਹਿ' ॥ ੩੨ ॥ ਇਮ ਸੰਗਤਿ ਕੋ ਦੇ ਉਪਦੇਸ਼। ਸਭਿ ਸਿੱਖਨਿ ਕੇ ਹਤੇ ਕਲੇਸ਼। ਕਿਤਿਕ ਕਾਲ ਤਹਿ ਬਸੇ ਕ੍ਰਿਪਾਲੁ। ਕ੍ਰਿਪਾ ਦ੍ਰਿਸ਼ਟਿ ਤੇ ਕਰੇ ਨਿਹਾਲ ॥ ੩੩ ॥ ਪੁਨਹ ਕੂਚ ਕਰਿਬੇ ਕੀ ਤਯਾਰੀ। ਆਇਸੁ ਦਾਸਨਿ ਪਾਸ ਉਚਾਰੀ। ਸੁਨਿ ਕਰਿ ਮਾਤ ਬੁਲਾਕੀ ਦਾਸ। ਆਈ ਤੁਰਤ ਗੁਰੂ ਕੇ ਪਾਸ ॥ ੩੪ ॥ ਕਰਤਿ ਪ੍ਰੇਮ ਪੰਕਜ ਪਗ ਪਰੀ। ਜੁਗਲ ਬਿਲੋਚਨ ਆਸੂੰ ਝਰੀ[4]। 'ਹੇ ਪ੍ਰਭੂ ! ਸੁਨਯੋ ਕੂਚ ਮੈਂ ਆਈ। ਉਰ ਜੈਸੇ ਅਭਿਲਾਖ ਬਸਾਈ ॥ ੩੫ ॥ ਸੋ ਮੈਂ ਜਾਚੀ ਰਾਵਰਿ ਪਾਸ। ਨਿਤ ਦਰਸ਼ਨ ਮੁਝ ਦੇਹੁ ਪ੍ਰਕਾਸ਼[5]। ਮੋਰ ਮਨੋਰਥ ਪੂਰਨ ਕੀਜੈ। ਸ਼੍ਰੀ ਸਤਿਗੁਰੁ ਸਦ ਇਹਾਂ ਬਸੀਜੈ' ॥ ੩੬ ॥ ਸੁਨਿ

[1]ਅਕਲੋਂ ਸੱਖਣੇ । [ਧੀ=ਬੁੱਧੀ । ਰੌੜ ਬਨਸਪਤੀ ਤੋਂ ਸੱਖਣਾ ਮਦਾਨ । ਭਾਵ ਸੱਖਣਾ]
[2]ਗੁੱਸਾ। [3]ਭਾਵ ਨਿਰੋਲ ਗੁਰੂ ਦੀ ਪ੍ਰੀਤ ਵਾਲਾ। [4]ਹੰਝੂ ਕੇਰਦੀ ਹੈ। [5]ਪ੍ਰਗਟ।

*ਕਈ ਲਿਖਤੀ ਨੁਸਖਿਆਂ ਵਿੱਚ ਇਕ ਬਹੁਤ ਸ਼ਲੀਲ ਪਾਠਾਂਤਰ ਹੈ, ਜੋ ਸ਼ਲੀਲ ਹੋਣ ਕਰਕੇ ਨਹੀਂ ਦਿੱਤਾ ਜਾਂਦਾ।

ਕਰਿ ਕਹਜੋ ਪ੍ਰੇਮ ਬਹੁ ਤੋਰੇ। ਤਿਸ ਤੇ ਹਮ ਆਏ ਘਰ ਹੋਰੇ। ਬ੍ਰਿੱਧ ਭਈ ਬਧ ਗਈ ਬਿਤੀਤ। ਪੁਨ ਸ਼ੁਭ ਗਤਿ[1] ਪ੍ਰਾਪਤਿ ਤੁਵ ਨੀਤ ॥ ੩੭ ॥ ਹਮ ਕਰਨੈ ਅਬਿ ਕਾਜ ਘਨੇਰੇ। ਤੁਵ ਆਇਸੁ ਤੇ ਜਾਹਿਂ ਅਗੇਰੇ। ਲਿਹੁ ਲਿਖਾਇ ਮੇਰੀ ਤਸਬੀਰ। ਹੈ ਅਬਿ ਜਥਾ ਸਚੀਰ ਸ਼ਰੀਰ ॥ ੩੮ ॥ ਤਿਸ ਪ੍ਰੈਕ ਪਰ ਰਾਖਿ ਟਿਕਾਇਹੁਇ ਪੁਨੀਤ ਪੂਜਹੁ ਕਰਿ ਭਾਇ।ਜਥਾ ਕਰੀ ਅਬਿ ਮੇਰੀ ਪੂਜਾ। ਤਥਾ ਸ਼ਰੀਰ ਜਾਨਿ ਮਮ ਦੂਜਾ ॥੩੯॥ ਨਿਤ ਦਰਸ਼ਨ ਕੇ ਫਲ ਕੋ ਪਾਇ। ਅੰਤ ਸਮੈਂ ਮੁਝ ਸੋਂ ਮਿਲਿ ਜਾਇਂ'।ਸੁਨਿ ਉਰ ਹਰਖੀ ਤੁਰਤ ਸਿਧਾਈ। ਜਾਇ ਚਿਤੇਰੇ ਕਉ ਲੇ ਆਈ ॥ ੪੦ ॥ ਬਹੁ ਧਨ ਦੇ ਕਰਿ ਕਹਤਿ ਸੁਨਾਇ। 'ਜ੍ਯਥਾ ਜੋਗ ਪਿਖਿ ਲਿਖਹੁ ਬਨਾਇ'। ਚਤੁਰ ਚਿਤੇਰਾ ਕਰ ਚਿਤ ਚਾਊ। ਬੈਠਿ ਨਿਕਟਿ ਬੈਦਤਿ ਧਰਿ ਭਾਊ॥੪੧॥ਅੰਗ ਸੁ ਬਸਤ ਸਜੇ ਹੈਂ ਜੈਸੇ।ਧਰੇ ਪ੍ਰੇਮ ਕੋ ਲਿਖ ਕਰਿ ਤੈਸੇ।ਬਦਨ ਪ੍ਰਫੁੱਲਿਤ ਕਮਲ ਸਮਾਨਾ। ਰੁਚਿਰ ਬਿਲੋਚਨਿ ਕ੍ਰਿਪਾ ਨਿਧਾਨਾ ॥੪੨॥ ਨਹਿਂ ਲਿਖ ਸਕਜੋ[2] ਰਹਜੋ ਪਛੁਤਾਈ। ਤਬਿ ਸੋ ਕਲਮ ਗਹੀ ਗਤਿ ਦਾਈ। ਅਪਨਿ ਹਾਥ ਤੇ ਮੁਖ ਕੋ ਲਿਖਜੋ। ਉਰ ਬਿਸਮਾਏ ਜਿਨ ਜਿਨ ਪਿਖਜੋ ॥ ੪੩ ॥ ਨਿਜ ਕਰ ਤੇ ਬਿਰਧਾ ਕੋ ਦਈ। ਭਰੀ ਅਨੰਦ ਸੋ ਸੁੰਦਰ ਲਈ। ਪਿਖਨਿ ਲਗੀ ਦ੍ਰਿਗ ਆਰੋ ਸੋਇ। ਮੂਰਤਿ ਪਲਕ[3] ਮਿਲੀ ਹੈਂ ਦੋਇ ॥ ੪੪॥ ਪੁਨ ਦੇਖਤਿ ਦੋਨਹੁ ਖੁਲ ਗਈ। ਅਦਭੁਤ ਗਤਿ ਤੇ ਬਿਸਮਤ ਭਈ।–ਗੁਰ ਮੂਰਤਿ ਇਹ ਸ਼ਕਤਿ ਧਰੈਤੀ–। ਦ੍ਰਿੜ੍ਹ ਨਿਸ਼ਚੈ ਕੋ ਰਿਦੇ ਕਰੈਤੀ ॥ ੪੫ ॥ ਕਰੀ ਪ੍ਰੈਕ ਸਥਾਪਨ ਰੂਰੇ। ਮਨਹੁ ਆਪ ਬੈਠੇ ਗੁਰੁ ਪੂਰੇ। ਜਥਿ ਜਥਿ ਦਰਸ਼ਨ ਕੋ ਦਰਸਾਈ। ਲਗੀ ਪਲਕ ਪੁਨ ਖੁਲਤਿ ਦਿਖਾਈ ॥ ੪੬॥ ਸੀਤਲ ਰਿਦਾ ਕਰਜੋ ਸੁਖ ਪਾਯੋ। ਨਿਤ ਪ੍ਰਤਿ ਪੂਜਤਿ ਹੀ ਹੁਲਸਾਯੋ। ਸ਼੍ਰੀ ਸਤਿਗੁਰ ਸਭਿ ਤੇ ਹੁਇ ਬਿਦਾ। ਚਲੇ ਸਮੀਪ ਮਹੀਪੈ ਤਦਾ ॥ ੪੭ ॥ ਸੰਗਤਿ ਬ੍ਰਿੰਦ ਮਸੰਦ ਅਨੰਦੇ। ਕਿਤਿਕ ਦੂਰ ਸੰਗ ਗੋ ਪਗ ਬੰਦੇ। ਸਭਿ

[1]ਕਲਜਾਨ। [2]ਭਾਵ ਚਿਹਰਾ ਨਾ ਬਣਾ ਸਕਿਆ। ਰੱਬੀ ਨੂਰ ਵਾਲੇ ਨਿਰੁੱਧ ਤੇ ਰਸ ਰੰਗ ਭਰੇ ਮਨ ਵਾਲੇ ਗੁਰ ਅਵਤਾਰ ਦੇ ਚਿਹਰੇ ਨੂੰ ਜਦ ਤਕ ਕਿ ਚਿਤੇਰਾ ਆਪ ਪੂਰਨ ਭਗਤ ਤੇ ਸ਼ਾਂਤਿ ਬ੍ਰਿਤੀ ਨਾ ਹੋਵੇ ਚਿੱਤ੍ਰ ਨਹੀਂ ਸਕਦਾ, ਇਹ ਕਾਰਨ ਹੈ ਕਿ ਉਹ ਚਿਹਰਾ ਨਾ ਬਣਾ ਸਕਿਆ। ਅਜ ਕਲ ਭੀ ਲੋਕੀਂ ਗੁਰ ਚਿੱਤ੍ਰ ਬਣਾਉਂਦੇ ਹਨ, ਕਪੜੇ, ਘੋੜੇ, ਜ਼ਮੀਨ ਸੁਹਣੇ ਰਚ ਲੈਂਦੇ ਹਨ ਪਰ ਚਿਹਰੇ ਦੇ ਪ੍ਰਭਾਉ ਲਿਖਣ ਵੇਲੇ ਇਸੇ ਕਾਰਨ ਮੂਲੋਂ ਨਾਕਾਮਯਾਬ ਰਹਿੰਦੇ ਹਨ। [3]ਮੂਰਤੀ ਦੀਆਂ ਅੱਖਾਂ ਦੀਆਂ ਪਲਕਾਂ।

ਕੋ ਦਿਯੋ ਹਟਾਇ ਪਿਛਾਰੀ। ਚਲੇ ਗੁਰੂ ਸਿਵਕਾ ਅਸੁਵਾਰੀ ॥ ੪੮॥ ਰਾਜਾ ਸੁਨਿ ਆਗੋ ਚਲਿ ਆਵਾ। ਦੇਖਤਿ ਪਦ ਪਰ ਸੀਸ ਝੁਕਾਵਾ। ਲਯਾਇ ਸਿਵਰ ਮਹਿ ਗੁਰੂ ਉਤਾਰੇ। ਕਵਿ ਸੰਤੋਖ ਸਿੰਘ ਹੁਇ ਬਲਿਹਾਰੇ ॥ ੪੯ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਢਾਕੇ ਕੀ ਸੰਗਤਿ ਕੋ ਪ੍ਰਸੰਗ' ਬਰਨ.° ਨਾਮ ਪੰਚਮੋ ਅੰਸੂ ॥ ੫ ॥ ੬. [ਰਾਜੇ ਦਾ ਦਲ ਰੁੜ੍ਹਨੋਂ ਬਚਾਇਆ]।

ਦੋਹਰਾ ॥ ਭਈ ਪ੍ਰਭਾਤਿ ਨਰਿੰਦ ਯੁਤਿ ਸਤਿਗੁਰ ਹੁਇ ਅਸੁਵਾਰ। ਦੁੰਦਭਿ ਬਾਜੈ ਬਹੁਤ ਹੀ ਲਸ਼ਕਰ ਕਈ ਹਜ਼ਾਰ ॥੧॥ ਚੌਪਈ ॥ ਮਾਨ ਸਿੰਘ ਨ੍ਰਿਪ ਜਹਿ ਹਤਿ ਹੋਯੋ। ਰੰਗਾ ਮਾਟੀ ਨਗਰ ਸੁ ਜੋਯੋ। ਬ੍ਰਹਮ ਪੁੱਤ੍ਰ ਨਦ ਨਿਕਟਿ ਬਹੰਤਾ। ਚੌਰਾ ਚਾਰਹੁੰ ਕੋਸ ਚਲੰਤਾ[1] ॥ ੨॥ ਤਿਸ ਕੈ ਤਟ ਉਚੇ ਅਸਥਾਨ। ਡੇਰਾ ਕੀਨਸਿ ਕ੍ਰਿਪਾ ਨਿਧਾਨ। ਬਡ ਉਤੰਗ ਦਮਦਮਾ ਬਨਾਇਆ। ਕਰਨਿ ਲਗੇ ਮਾਨਵ ਸਮੁਦਾਇਆ* ॥ ੩ ॥ ਊਪਰ ਤੇ ਕਰਿਕੈ ਇਕਸਾਰ। ਸੁੰਦਰ ਕਰਨੈ ਮਹਾਂ ਬਿਸਤਾਰ। ਰੁਚਿਰ ਬੰਗਲਾ ਤਹਿੰ ਬਨਵਾਇ। ਸਤਿਗੁਰ ਬੀਚ ਬਿਰਾਜੇ ਜਾਇ ॥੪॥ ਦ੍ਰਿਸ਼ਟਿ ਦੂਰ ਲਗਿ ਦੌਰਹਿ ਜਹਾਂ[2]। ਜਲ ਕੀ ਸੈਲ ਬੈਠਿਬੇ ਤਹਾਂ[3]। ਦੂਰ ਦੂਰ ਲਗਿ ਤੀਰ ਤਿਸੀ ਕੇ। ਲਸ਼ਕਰ ਡੇਰਾ ਕੀਨਸਿ ਨੀਕੇ ॥ ੫॥ ਲਗੀ ਤੁਰੰਗਨਿ ਲੈਨ ਬਡੇਰੀ। ਬਿੰਦ ਮਤੰਗ ਖਰੇ ਪਗ ਬੇਰੀ[4]। ਜਹਾਂ ਕਹਾਂ ਤੰਬੂ ਲਗਵਾਏ। ਖਰੇ ਸੋਭ[5] ਦੀਖਹਿੰ ਸਮੁਦਾਏ ॥ ੬ ॥ ਤੋਪਨਿ ਕੀ ਪੰਗਤਿ ਕਰਿ ਖਰੀ। ਪਰਲੇ ਪਾਰ ਕੂਲ ਮੁਖ ਕਰੀ[6]। ਤੁਪਕ ਜਮੂਰੇ ਗਨ ਚਲਵਾਏ। ਪਾਰ ਤੀਰ ਪਰ ਸ਼ਬਦ ਪੁਚਾਏ ॥ ੭ ॥ ਨਿਜ ਨਿਜ ਮਿਸਲ[7] ਸਿਵਰ ਸਭਿ ਕਰੇ। ਠੌਰ ਠੌਰ ਤੋਪਨਿ ਮੁਖ ਜਰੇ[8]। ਦੇਸ਼ ਕਾਮਰੂ ਕੋ ਮਹੀਪਾਲਾ। ਪਠੀ ਸੈਨ ਨਦ ਤੀਰ ਬਿਸਾਲਾ ॥੮॥ ਨਦ ਕੇ ਦੋਨਹੁੰ ਤਟ ਭਟ ਛਾਏ। ਬਜਹਿੰ ਦਮਾਮੇ ਧਰਹਿੰ ਸੁਨਾਏ। ਤੋਪਨਿ ਕੀ ਸ਼ਲਖੈਂ[9] ਚਲਿਵਾਵਤਿ। ਆਪ ਆਪਨੋ ਓਜ ਦਿਖਾਵਤਿ॥੯॥ ਅਪਨੇ ਮੰਤ੍ਰੀ ਸਕਲ ਬੁਲਾਏ। ਮੰਤ੍ਰ ਕਰਤਿ ਭਾ[10] 'ਰਿਪੁ ਚਢਿ ਆਏ।ਮਾਨ ਸਿੰਘ ਜੈਸੇ ਇਨ ਸਾਥ।ਕਰਹੁ ਅਬਹਿ ਹਤਿ ਦਿਹੁ ਨਰ ਨਾਥ

---

[1]ਚਾਰ ਕੋਹ ਤਕ ਚੌੜਾ। [2]ਦੂਰ ਜਿੱਥੋਂ ਤਕ ਜਾ ਸਕੇ। [3]ਉਥੇ ਬੈਠਿਆਂ ਜਲ ਦੀ ਸੈਲ ਹੋਵੇ। [4]ਪੈਰਾਂ ਵਿਚ ਸੰਗਲ। [5]ਚੰਦੇ। [6]ਦੂਜੇ ਪਾਸੇ ਦੇ ਕੰਢੇ ਵਲ ਮੂੰਹ ਕਰਕੇ ਖੜੀਆਂ ਕੀਤੀਆਂ। [7]ਆਪੋ ਆਪਣੇ ਜਥੇ ਵਿਚ। [8]ਤੋਪਾਂ ਦੇ ਮੂੰਹ ਜੜੇ ਭਾਵ ਸਾਮ੍ਹਣੇ ਕੀਤੇ। [9]ਸ਼ਲਕਾਂ। [10]ਸਲਾਹ ਕੀਤੀ। *ਪਾ:—ਬਹੁ ਨਰ ਲਾਇ ਤੁਰਤ ਕਰਵਾਇਆ।

॥ ੧੦ ॥ ਜਿਤਨੇ ਮੁੱਖਸ ਚਮੂੰ ਕੇ ਮਾਂਹੀ । ਪ੍ਰਾਨ ਸਮੇਤ ਤਜਹੁ ਇਨ ਨਾਂਹੀ[1] । ਐਸੀ ਕਰਹੁ ਨ ਹਟਿ ਪੁਨ ਆਵਹਿੰ । ਅਪਨੇ ਦੇਸ਼ ਚਹੈਂ ਡਰ-ਪਾਵਹਿੰ[2] ॥ ੧੧ ॥ ਤੁਰਕੇਸ਼ੁਰ ਕੋ ਲਸ਼ਕਰ ਭਾਰੋ । ਮੰਤ੍ਰ ਮੰਤ੍ਰ ਕਰਿ ਸਰਬ ਸੰਘਾਰੋ । ਮਾਨਸਿੰਘ ਜਬਿ ਕੋ ਇਤ ਮਾਰਨੋ । ਨਹਿੰ ਕਿਨਹੂੰ ਆਵਨਿ ਮਨ ਧਾਰਨੋ[3] ॥੧੨॥ ਇਹ ਜਵ ਕੋ ਹਮ ਤੇ ਅਨਜਾਨ[4] ? ਚਢਿ ਆਯੋ ਲੋ ਚਮੂੰ ਮਹਾਨ । ਨਹਿੰ ਪ੍ਰਭਾਵ ਹਮਰੇ ਕੋ ਜਾਨਾ । ਕਾਮੱਖਸ਼ਾ ਕੋ ਬਡ ਬਰਦਾਨਾ[5] ॥ ੧੩ ॥ ਕੋ ਜੀਤਹਿ ਹਮ ਕੋ ਬਰਿਆਈ । ਪਵਹਿੰ ਮੰਤ੍ਰ ਦੇ ਸ਼ੱਤ੍ਰ ਖਪਾਈ' । ਇਮ ਕਹਿ ਰਚੇ ਉਪਾਇ ਬਿਸਾਲਾ । ਅਰੁ ਦ੍ਰਿੜ ਕਰੀ ਚਮੂੰ ਤੈਤਕਾਲਾ ॥ ੧੪ ॥ ਦੋਹਰਾ ॥ ਇਤ ਲਸ਼ਕਰ ਪਤਿਸ਼ਾਹੁ ਕੋ ਆਇ ਪਰੋ ਸਮੁਦਾਇ ।ਥਲ ਨੀਵੋਂ ਜਹਿੰ ਕੂਲ ਪਰ ਡੇਰੇ ਦਿਯੋ ਲਗਾਇ ॥ ੧੫ ॥ ਚੌਪਈ ॥ ਇਕ ਦੁਇ ਦਿਨ ਜਬਿ ਬੀਤ ਗਏ ਹੈਂ।ਮਹਾਂ ਮੰਤ੍ਰ ਕੋ ਕਰਤਿ ਭਏ ਹੈਂ।'ਆਜ ਰਾਤ ਕੌ ਨਦ ਉਲਟਾਵਹੁ । ਸਭਿ ਲਸ਼ਕਰ ਕੈ ਊਪਰ ਪਾਵਹੁ ॥੧੬॥ ਸਭਿ ਕੋ ਹਤਿ ਹੁਇ ਜਾਹਿ ਸੁਖਾਰੇ । ਮਰਹਿੰ ਡੂਬ ਕਰਿ ਨੀਰ ਮਝਾਰੇ । ਬਹੁ ਮਰਿ ਜਾਹਿੰ ਰਹਹਿੰ ਕੁਛ ਥੋਰੇ । ਡਰ ਉਰ ਧਰਿ ਭਾਗਹਿੰ ਘਰ ਓਰੇ' ॥੧੭॥ ਇਹ ਮਸ-ਲਤ ਜਬਿ ਦਿਨ ਮਹਿੰ ਕੀਨਸਿ।ਗੁਰ ਅੰਤਰਜਾਮੀ ਸਭਿ ਚੀਨਸਿ। ਕਰਸੋ ਬਿਚਾਰਨਿ–ਇਨ ਹੁਇ ਮਰਨਾ । ਬਿਸ਼ਨ ਸਿੰਘ ਆਯੋ ਮਮ ਸ਼ਰਨਾ ॥ ੧੮ ॥ ਬਾਂਹਿ ਗਹੇ ਕੀ ਹਮ ਕੋ ਲਾਜ।ਹਮਰੇ ਜੋਰ ਕਰਸੋ ਚਹਿ ਕਾਜ।ਜੋ ਨ ਕਰਹਿੰ ਇਸ ਛਿਨ ਰਖਵਾਰੀ । ਨਹਿੰ ਉਬਰੈ ਮ੍ਰਿਤੁ ਹੁਇ, ਕੈ ਹਾਰੀ*–॥ ੧੯॥ਸਿੱਖਨਿ ਬਤਸਲ ਬਿਰਦ ਸੰਭਾਰ।ਨਿਕਟਿ ਆਪਨੋ ਦਾਸ ਹਕਾਰ। ਕਹਸੋ ਕਿ 'ਬਿਸ਼ਨ ਸਿੰਘ ਪਹਿ ਜਾਵਹੁ।ਹਮਰੇ ਭਾਖੇ ਬਾਕ ਸੁਨਾਵਹੁ॥੨੦॥ –ਨੀਚੇਥਲ ਡੇਰਾ ਉਠਵਾਵਹੁ।ਹੇਰਿ ਹੇਰਿ ਊਚੇ ਥਲ ਪਾਵਹੁ ।ਦਿਵਸ ਜਾਮ ਇਕ ਅਬਿ ਹੈ ਰਹਸੋ।ਤੂਰਨ ਕਰਹੁ ਹਮਾਰੋ ਕਹਸੋ ॥੨੧॥ ਨਿੰਮ੍ਹ ਸਥਾਨ ਨ ਡੇਰੇ ਕਰੀਅਹਿ । ਸੁਧ ਕਰਿ ਸਗਰੀ ਚਮੂੰ ਉਠਰੀਅਹਿ । ਜੋ ਕਰਿ ਨਿਸ ਮੈਂ ਬਸਹੁ ਤਹਾਂ ਹੀ । ਅਸ ਨ ਹੋਇ ਡੂਬਿ ਹੋ ਜਲ ਮਾਂਹੀ–'॥੨੨॥ ਸੈਵਕ

[1]ਇਨ੍ਹਾਂ ਨੂੰ ਜੀਂਵਦੇ ਨਾ ਛੱਡੋ । [2]ਡਰਕੇ । [3]ਇਹ ਵਾਕ ਠੀਕ ਨਹੀਂ ਕਿਉਂਕਿ ਮੀਰ ਜੁਮਲਾ ਥੋੜਾ ਹੀ ਚਿਰ ਹੋਇਆ ਕਿ ਇਧਰ ਹਮਲਾ ਆਵਰ ਹੋਇਆ ਸੀ । [4]ਇਹ ਮੂਰਖ ਕੌਣ ਹੈ ਜੋ ਸਾਨੂੰ ਨਹੀਂ ਜਾਣਦਾ। [5]ਸਾਨੂੰ ਵਰ ਦਿੱਤਾ ਹੋਯਾ ਹੈ।[6](ਬਿਸ਼ਨ ਸਿੰਘ)ਮਰ ਜਾਏ ਜਾਂ ਹਾਰ ਜਾਏਗਾ ।

*ਪਾ:–ਹੁਇ ਹੈ ਸਾਰੀ।

ਬਿਸ਼ਨ ਸਿੰਘ ਪਹਿ ਗਯੋ। ਗੁਰ ਕੋ ਬਾਕ ਸਕਲ ਕਹਿ ਦਯੋ। ਬਿਸਮਯੋ ਸੁਨਿ,ਨਰ ਬਹੁਤ ਪਠਾਏ। ਸਭਿ ਉਮਰਾਵਨਿ ਕੋ ਸਮੁਝਾਏ ॥ ੨੩ ॥ ਗੁਰ ਕੋ ਬਾਕ–ਉਠਾਵਹੁ ਡੇਰੇ। ਜਾਇ ਕਰੋ ਊਚੇ ਥਲ ਹੇਰੇ। ਨਾਂਹਿ ਤ ਐਸੀ ਹੋਇ ਨ ਜਾਇ। ਜਲ ਨਦ ਕੋ ਦਲ ਦੇਇ ਬਹਾਇ–[1] ॥ ੨੪ ॥ ਹਿੰਦੂਨਿ ਸੁਨਿ ਕੈ ਸ਼ਰਧਾ ਧਾਰੀ। ਤਤਛਿਨ ਊਚੀ ਠੌਰ ਨਿਹਾਰੀ। ਤੁਰਨ ਸਿਵਰ ਕਰਜੋ ਤਬਿ ਜਾਈ। ਅਲਪ ਬਡੀ ਸਭਿ ਵਸਤੁ ਉਠਾਈ ॥ ੨੫ ॥ ਸੁਨਜੋਂ ਤੁਰਕ ਗਨ ਮੂਢ ਮਹਾਨੇ। ਗੁਰ ਕੇ ਬਾਕ ਨ ਸਾਚੇ ਮਾਨੇ। 'ਕਜਾ ਕਾਚੀ ਹਿੰਦੂਨਿ ਮਤਿ ਅਹੈ ਬਹਿਕਤਿ ਸਭਿ ਜੈਸੇ ਇਕ ਕਹੈ ॥੨੬॥ਦੋਇ ਦਿਵਸ ਕੇ ਉਤਰੇ ਇਹਾਂ। ਕਹੁ ਨੁਕਸਾਨ ਭਯੋ ਕਿਸ ਕਹਾਂ ? ਇਕ ਕੋ ਗੁਰ ਅਪਨੋ ਠਹਿਰਾਯੋ। ਤਿਸਨੇ ਬਹੁ ਰਾਜਾ ਬਹਿਕਾਯੋ॥ ੨੭ ॥ ਹਮ ਤੇ ਜਾਇ ਉਠਾਇ ਨ ਡੇਰਾ। ਕਰਜੋ ਪ੍ਰਥਮ ਨੀਕੋ ਥਲ ਹੇਰਾ'। ਇੱਤਮਾਦਿਕ ਬਹੁ ਬਾਕ ਸੁਨਾਵੈਂ। ਤਰਕਤਿ ਮੂਰਖ ਕਹਿ ਮੁਸਕਾਵੈਂ ॥ ੨੮ ॥ ਹਿੰਦੂ ਨ੍ਰਿਪ ਜੋ ਚਮੂੰ ਸਮਤ। ਗੁਰ ਬਚ ਪਰ ਨਿਸ਼ਚੈ ਲਖਿ ਭੇਤ[1]। ਸਭਿਹਿਨਿ ਡੇਰੇ ਦੂਰ ਉਠਾਏ। ਊਚੀ ਠੌਰ ਹੇਰਿ ਕਰਿ ਛਾਏ॥੨੯॥ ਜਿਸ ਦਿਸ਼ਿ ਸਤਿਗੁਰੁ ਤਹਾਂ ਕਰੈ ਹੈਂ। ਨਿਜ ਸੁਖ ਹਿਤ ਉਰ ਭਾਉ ਧਰੈ ਹੈਂ। ਸੂਰਜ ਅਸਤ ਭਯੋ ਅੰਧਕਾਰਾ। ਤੁਰਕ ਨਿਸਾ ਮਹੁ ਬਿਨਾ ਸੰਭਾਰਾ ॥ ੩੦ ॥ ਦੇਸ਼ ਕਾਮਰੂ ਕੇ ਨਰ ਆਏ। ਮੰਤ੍ਰ ਸਾਧਿਕੈ ਸਭਿ ਬਿਧਿ ਲਯਾਏ। ਕਰਜੋ ਉਚਾਰਨਿ ਕੋ ਜਿਸ ਕਾਲਾ। ਢੋਲਕ ਡਮਰੂ ਬਜਾਇ ਬਿਸਾਲਾ ॥ ੩੧ ॥ ਬਲੀ ਦਈ ਤੇ ਅਟਕ ਪ੍ਰਵਾਹੂ[2]। ਉਛਲਿ ਬਹਯੋ ਲਸ਼ਕਰ ਕੇ ਮਾਂਹੂ। ਉਲਟਜੋ ਜਲ ਕੋ ਬੇਗ ਬਿਸਾਲਾ। ਬਹੇ ਤੁਰਕ ਜੁਤਿ ਆਯੁਧ ਜਾਲਾ॥੩੨॥ ਕੇਤਿਕ ਤੁਰਤ ਬੁਡਿ ਮਰਿ ਗਏ। ਕੋ ਤਰ ਕਰਿ ਊਚੇ ਥਲ ਥਏ।ਰਣ ਸਾਮਿੱਗ੍ਰੀ ਅਧਿਕ ਬਹਾਈ। ਰੌਰਾ ਪਰਜੋ ਬੋਲਿ ਸਮੁਦਾਈ ॥ ੩੩ ॥ ਕੋ ਭ੍ਰਾਤਾ ਕੋ ਭ੍ਰਾਤ ਬੁਲਾਵੈ। ਕੋ ਕਿਤ ਥਿਰਜੋ ਬਹਜੋਂ ਕੋ ਜਾਵੈ। ਜ਼ੀਨ ਤੁਰੰਗਨਿ ਕੇ ਬਹਿ ਗਏ। ਖੜਗ ਸਿਪਰ ਨਹਿ ਦੇਖਤਿ ਭਏ ॥ ੩੪ ॥ ਸ਼ਸਤ੍ਰ ਬਸਤ੍ਰ ਕਿਸ ਕੀ ਸੁਧ ਨਾਂਹੀ। ਕੋ ਕੋ ਬਚੇ ਬਹੇ ਕੋ ਮਾਂਹੀ[3]। ਹਾਹਾਕਾਰ ਸਭਿਨਿ ਮਹਿ ਭਯੋ। ਮਹਾਂ ਤ੍ਰਾਸ ਦਲ ਕੋ ਉਪਜਯੋ ॥ ੩੫ ॥ ਸੁਨਿ ਭੈ ਕਰਿ ਰਾਜਾ ਉਠਿ ਧਾਯੋ।ਸ਼੍ਰੀ ਸਤਿਗੁਰ ਕੀ ਸ਼ਰਨੀ ਆਯੋ। 'ਤ੍ਰਾਹ ਤ੍ਰਾਹ' ਕਰਿ ਕੈ ਬਿਕੁਲਾਇਵ। 'ਰਾਖਹੁ

[1]ਭੇਤ ਜਾਣਕੇ। [2]ਅਟਕਿਆ ਪ੍ਰਵਾਹ। [3]ਵਿੱਚ (ਹੜ੍ਹ ਦੇ) ਰੁੜ੍ਹ ਗਏ।

ਪ੍ਰਭੁ ਦਲ ਜਲਹਿ ਬਹਾਇਵ'॥੨੬॥ਸ਼੍ਰੀ ਗੁਰ ਕਹਯੋ 'ਪ੍ਰਥਮ ਸੁਧਿ ਕਰੀ। ਕਯੋਂ ਸੈਨਾ ਨੀਚੇ ਥਲ ਪਰੀ ? ਊਚੇ ਥਲ ਜਲ ਜਾਇ ਨ ਕੈਸੇ। ਤਿਨ ਕੋ ਮੰਤ੍ਰ ਨਿਫਲ ਹੈ ਐਸੇ ॥੨੭॥ ਅਬਿ ਨਹਿ ਉਲਟਹਿ ਨਦ, ਹਟਿ ਰਹੈਂ[1]। ਬਹੈ ਸੁ ਬਹੈ ਅਬਹਿ ਨਹਿ ਬਹੈ[2]। ਗੁਰ ਬਚ ਤੇ ਹਟਿ ਕੈ ਦਰੀਆਉ। ਥਿਰਯੋ ਜਾਇ ਨਿਜ ਸਹਿਜ ਸੁਭਾਉ ॥੨੮॥ ਨੀਠ ਨੀਠ ਹੋਈ ਭੁਨਸਾਰ। ਸਭਿ ਉਮਰਾਵ ਮਹਾਂ ਡਰ ਧਾਰਿ। ਬਿਸ਼ਨ ਸਿੰਘ ਕੇ ਢਿਗ ਚਲਿ ਆਏ। ਜਾਮਨਿ ਕੋ ਬਿਰਤਾਂਤ ਸੁਨਾਏ॥੨੯॥ 'ਦੇਸ਼ ਕਾਮਰੂ ਸਾਧਹਿ ਕੈਸੇ। ਮੰਤ੍ਰਨਿ ਸ਼ਕਤਿ ਧਰਤਿ ਜੇ ਐਸੇ। ਹਥਿਆਰਨਿ ਕੀ ਨਹੀਂ ਲਰਾਈਕਹਾਂ ਕਰਹਿ ਇਹ ਚਮੂੰ ਪਲਾਈ' ॥੪੦॥ ਨ੍ਰਿਪ ਲੈਕੈ ਉਮਰਾਵਨਿ ਸਾਥ। ਆਯੋ ਜਹਿ ਬੈਠੇ ਗੁਰਨਾਥ। ਚਿੰਤਾ ਮਹਿਦ ਧੀਰ ਉਰ ਟਾਰੀ। 'ਕਸ਼ਾ ਅਬਿ ਕਰਹਿ' ਸਲਾਹ ਬਿਚਾਰੀ ॥ ੪੧ ॥ ਕਰਿ ਬੰਦਨ ਸਭਿ ਹੀ ਢਿਗ ਬੈਸੇ। ਨਿਸ਼ਾ ਬ੍ਰਿਤੰਤ ਭਨਯੋ ਭਾ ਜੈਸੇ। 'ਸ਼੍ਰੀ ਪ੍ਰਭੁ ਕਿਮ ਇਹ ਜੀਤੇ ਜਾਇ ? ਜਿਨ ਪਰ ਥਲ ਕੋ ਬਸ ਨ ਬਸਾਇ' ॥੪੨॥ ਸੁਨਿ ਸ਼੍ਰੀ ਤੇਗ ਬਹਾਦਰ ਕਹਯੋ। 'ਭ੍ਰਮਰੋ ਕਾਜ ਕਰਨਿ ਮੈਂ ਚਹਯੋ । ਦਿਢ ਚਿਤ ਰਾਖਹੁ ਗਿਨਤੀ ਤਮਾਗਹੁ। ਮੋਹਿ ਬਚਨ ਪਰ ਮਨ ਅਨੁਰਾਗਹੁ॥੪੩॥ਚਲੋ ਕਹੈ ਪਰ ਸੰਸੈ ਛੋਰਿ। ਸਿੱਧ ਕਰੌਂ ਮੈਂ ਕਾਰਜ ਤੋਰ।ਮੋਹਿ ਭਰੋਸੇ ਸਭਿ ਚਲਿ ਆਏ।ਮੰਤ੍ਰ ਜੰਤ੍ਰ ਇਤਿ ਹੈਂ ਸਮੁਝਾਏ॥੪੪॥ਮਾਨਹੁ ਕਹਯੋ ਬਿਘਨ ਨਹਿ ਹੋਇਹਰੋ ਸੁ ਦੇਸ਼ਕਾਮਰੂ ਜੋਇ'। ਇੰਤ੍ਯਾਦਿਕ ਕਹਿ ਧੀਰਜ ਦੀਨਿ।ਪੁਨ ਉਤਸਾਹੁ ਭੂਪ ਸੁਨਿ ਕੀਨਿ॥੪੫॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਕਾਮਰੂ ਦੇਸ਼' ਪ੍ਰਸੰਗ ਵਰਨਨੰ ਨਾਮ ਖਸ਼ਟਮੋ ਅੰਸੂ ॥ ੬ ॥ ੭. [ਰਾਜੇ ਦੀ ਹੋਰ ਮੁਸੀਬਤਾਂ ਤੋਂ ਰੱਖਜਾ]।

ਦੋਹਰਾ ॥ ਸੁਨਿ ਸਤਿਗੁਰ ਕੇ ਬਚਨ ਕੇ ਧਰੀ ਧੀਰ ਮਹਿਪਾਲ। ਹਾਥ ਜੋਰਿ ਮਨ ਦੀਨ ਹ੍ਵੈ ਕੀਰਤਿ ਕਰਤਿ ਰਸਾਲ॥੧॥ਚਪਈ ॥ 'ਹੇ ਪ੍ਰਭੁ!ਅਸ ਕਾਰਜ ਨਹਿ ਕੋਈ। ਰਾਵਰਿ ਸ਼ਰਨ ਪਰੇ ਨਹਿ ਹੋਈ। ਮੋਕਹੁ ਪ੍ਰਾਨ ਦਾਨ ਤੁਮ ਦੈਹੋ। ਦੇਸ਼ ਕਾਮਰੂ ਸਰ ਕਰਿ ਲੈਹੋ ॥ ੨ ॥ ਨਾਂਹਿ ਤ ਮੇਰੋ ਹੋਤਿ ਬਿਨਾਸ਼ਾ। ਨਹਿ ਮੈਂ ਜੀਵਨ ਕੀ ਕਰਿ ਆਸਾ। ਸੁਨਿ ਬਹੁਤਨਿ ਤੇ ਸੁਜਸੁ ਮਹਾਨਾ। ਸ਼ਰਨ ਪਰਯੋ ਤਜਿ ਕਰਿ ਮਨ ਮਾਨਾ' ॥੩॥ਤਿਸ ਦਿਨ ਤੇ ਪਾਛੈ

[1]ਹੁਣ ਦਰਯਾ ਨਹੀਂ ਉਲਟੇਗਾ ਹਟ ਜਾਵੇਗਾ। [2]ਜੋ ਰੁੜ੍ਹ ਗਏ ਉਹ ਰੁੜ੍ਹ ਗਏ ਹੁਣ ਨਹੀਂ ਦੁੜ੍ਹਨਗੇ। [3]ਇਸ ਤਰਫ ਬਹੁਤ ਮੰਤ੍ਰ ਜੰਤ੍ਰ ਹਨ।

ਥਲ ਛੋਟੋ।ਮਾਨਹਿ ਗੁਰ ਬਚ ਕਬਹੁੰ ਨ ਹੋਟੋ।ਦੋਨਹੁੰ ਕੂਲਨਿ ਪਰ ਦੈ ਡੇਰੇ। ਪਰੈ ਰਹੈਂ ਪੁਨ ਕਾਲ ਥਡੇਰੇ ॥ ੪ ॥ ਮੰਤ੍ਰ ਜੰਤ੍ਰ ਪ੍ਰੇਤਨਿ ਕੋ ਕਰੈਂ। ਅਪਰ ਅਨੇਕ ਭਾਂਤਿ ਕੋ ਰਰੈਂ। ਬਿਸ਼ਨ ਸਿੰਘ ਕੋ ਮਾਰਨਿ ਕਾਰਨ। ਅਨਿਕ ਪੁਕਾਰਨਿ ਕੋ ਉਪਚਾਰਨਿ[1]॥੫॥ਬਹੁ ਭੂਪਤਿ ਕੋ ਨਿਕਟਿ ਪਠਾਵੈਂ।ਸਤ੍ਰਿਗੁਰ ਦੇ ਕਰਿ ਹਾਥ ਬਚਾਵੈਂ। ਜੰਤ੍ਰ ਮੰਤ੍ਰ ਕੋ ਨਹਿ ਬਲ ਚਲੈ। ਜੋ ਅਜ਼ਮਤਿ-ਵੈਭਨਿ ਕੋ ਗਿਲੈ[2]॥੬॥ਮਹਾਂ ਪ੍ਰਬਲ ਜੋ ਫਿਰਹਿ ਨ ਫੇਰੇ। ਜਿਸ ਤੇ ਨਾਸਹਿੰ ਬਲੀ ਥਡੇਰੇ। ਕਰਤੇ ਆਧਿ ਰੁ ਬ੍ਯਾਧਿ ਉਪਾਧਾ। ਬੈਠਿ ਬੈਠਿ ਦਿਨ ਕੇਤਿਕ ਸਾਧਾ ॥੭॥ ਨ੍ਰਿਪ ਕੋ ਰੋਮ ਨ ਬਾਂਕੋ ਹੋਵਾ। ਕਿਸੁ ਮੰਤ੍ਰ ਕੋ ਸੋਕ ਨ ਜੋਵਾ[3]। ਕਿਤਿਕ ਮੰਤ੍ਰ ਨਰ ਬਾਵਰ ਕਰੈਂ।ਤਨ ਆਦਿਕ ਸੁਧਿ ਸਗਰੀ ਹਰੈਂ ॥੮॥ਕਿਤਿਕ ਅੰਗ ਕੋ ਜੁਦਾ ਕਰੈਤੇ।ਕੋ ਸਥੰਭ ਕੋ ਦੇਹਿ ਧਰੈਤੇ[4]। ਕੇਤਿਕ ਤਨ ਕੋ ਦੇਂ ਪਲਟਾਈ। ਮਾਨੁਖ ਤੇ ਕੁਛ ਔਰ ਬਨਾਈ ॥ ੯ ॥ ਕੇਤਿਕ ਜਿਹਵਾ ਠਾਕਤਿ[5] ਐਸੇ। ਬਾਕ ਨ ਉਚਰਨੋ ਜ਼ਾਵਹਿ ਕੈਸੇ। ਕੇਤਿਕ ਬਲ ਹਰਤਾ ਸਭਿ ਕੇਰਾ। ਕਹਿ ਲਗਿ ਕਹੌਂ ਤਿਨਹੁੰ ਕੋ ਝੇਰਾ ॥ ੧੦॥ ਕੋ ਤਤ-ਕਾਲ ਬਿਨਾਸ਼ਹਿ ਪ੍ਰਾਨ।ਫੁਰਨੋ ਨ ਏਕ ਨ੍ਰਿਪਤਿ ਪੈ ਆਨਿ।ਜਿਸ ਕੇ ਸ਼ਤ੍ਰਿ-ਗੁਰ ਰੱਛਕ ਹੋਈ। ਤੀਨ ਲੋਕ ਮਹਿ ਅਸ ਨਹਿ ਕੋਇ ॥ ੧੧ ॥ ਤਿਸਕੋ ਬਿਘਨ ਕਰਹਿ ਜੌ ਜਾਇ। ਅਪਨੋ ਆਨਿ ਪ੍ਰਭਾਵ ਦਿਖਾਇ। ਅਨਿਕ ਬਾਰਿ ਬਹੁ ਬਲ ਪਤਿਆਏ। ਸੋ ਕਰਿ ਕਰਿ ਹਾਰੇ ਸਮੁਦਾਏ ॥ ੧੨॥ ਚਿੰਤਾ ਭਈ ਕਾਮਰੂ ਦੇਸ਼। ਨਰ ਅਸ਼ੇਸ਼ ਕੋ ਸਹਤਿ ਨਰੇਸ਼। ਕਜਾ ਹੋਯਹੁ ਨਹਿੰ ਮੰਤ੍ਰਨਿ ਸ਼ਕਤਿ। ਕਰਿ ਕਰਿ ਹਾਰੇ ਸਗਰੀ ਜੁਗਤਿ॥੧੩॥ਕੌਨ ਬਲੀ ਅਸ ਜਿਸ ਤੇ ਹਾਰੇ[6] ? ਨਹੀਂ ਆਪਨੀ ਸ਼ਕਤਿ ਦਿਖਾਰੇ[7]। ਕਰਿ ਨ ਸਕਹਿੰ ਕਾਰਜ ਸਿਧ ਕੋਈ। ਥਲਿ ਜੁਤਿ ਪੂਜੇ ਨਿਸ਼ਫਲ ਸੋਈ[8] ॥ ੧੪॥ ਬਹੁਰ ਉਪਾਉ ਔਰ ਤਬਿ ਕਰੇ। ਇਸਤ੍ਰੀ ਗਨ ਜੋ ਮੰਤ੍ਰਨਿ ਧਰੇ। ਤਿਨ ਸਭਿ ਕੋ ਨ੍ਰਿਪ ਨਿਕਟਿ ਬੁਲਾਇ। ਕਹਯੋ ਦਰਬ ਦੇ ਕਰਿ ਸਮੁਦਾਇ ॥੧੫॥ "ਤੁਮ ਇਕੱਤ੍ਰ ਹੁਇ ਸਗਰੀ ਜਾਵਹੁ। ਨਿਜ ਮੰਤ੍ਰਨਿ ਕੀ ਸ਼ਕਤਿ ਦਿਖਾਵਹੁ।

---

[1]ਜਤਨਾਂ ਨੂੰ। [2]ਜੋ ਕਰਾਮਾਤ ਵਾਲਿਆਂ ਨੂੰ ਭੀ ਖਾ ਜਾਣ, ਨਿਗਲ ਜਾਣ। [3]ਆਂਚ ਨਾ ਲੱਗੀ ਭਾਵ ਥੋੜਾ ਜਿਹਾ ਦੁੱਖ ਵੀ ਨਾ ਹੋਇਆ। [4]ਕੋਈ (ਮੰਤ੍ਰ) ਦੇਹ ਨੂੰ ਥੰਮੇ ਵਾਂਙੂ ਜੜ੍ਹ ਕਰ ਦਿੰਦਾ ਹੈ। [5]ਰੋਕ ਦਿੰਦੇ। [6]ਜਿਸ ਤੋਂ (ਸਾਡੇ ਮੰਤ੍ਰ) ਹਾਰ ਗਏ ਹਨ। [7]ਬਲੀਆਂ ਦੇਕੇ ਪੂਜੇ ਹੋਏ (ਸਾਡੇ ਮੰਤ੍ਰ) ਨਿਸ਼ਫਲ ਹੋ ਗਏ।

ਮਰਹਿ ਨਹੀਂ ਤੁਮ ਤੇ ਨਰ ਕੋਈ। ਤਊ ਦਿਖਾਵਹੁ, ਡਰ ਉਰ ਹੋਈ ॥੧੬॥
ਜਿਸ ਤੇ ਤੁਰਕੇਸ਼ੁਰ ਕੀ ਅਨੀ । ਜਾਇ ਪਲਾਇ ਤ੍ਰਾਸ ਕਰਿ ਘਨੀ[1] ।
ਸੁਨਤਿ ਜੋਖਤਾ[1] ਹੈ ਕਰਿ ਤਮਾਰ । ਆਪੋ ਅਪਨੇ ਮੰਤ੍ਰ ਸੰਭਾਰਿ ॥ ੧੭ ॥
ਧੋਬਨਿ, ਕੁਮ੍ਹੇਰੀ, ਚਮਰੇਰੀ[2]।ਇੱਤਮਾਦਿਕ ਜਾਤਨਿ ਕੀ ਚੇਰੀ[3]।ਨ੍ਰਿਪ ਕੇ
ਕੱਹੋ ਸਕਲ ਚਲਿ ਆਈ । ਕਿਨ ਹੂੰ ਚਢਿ ਕਰਿ ਭੀਤ ਧਵਾਈ ॥ ੧੮ ॥
ਕੋ ਬ੍ਰਿੱਛਨਿ ਪਰ ਚਢਿ ਕਰਿ ਚਾਲੀ।ਛੋਰਤਿ ਮੁਖਤੇ ਅਗਨਿ ਬਿਸਾਲੀ।ਕੋ
ਢੋਲਕ, ਕੋ ਡਮਰੂ ਗਹੀਆ । ਕੋਹਰਿ ਪਰ ਗਰਜਤਿ ਕੋ ਅਹੀਆ ॥ ੧੯ ॥
ਕਿਤਿਕ ਭਯਾਨਕ ਰੂਪ ਦਿਖਾਵੈਂ।ਕੋ ਸੁੰਦਰ ਬਨਿ ਠਨ ਕਰਿ ਆਵੈਂ।ਚਲੀ
ਆਇੰ ਸਭਿ ਬੀਚ ਅਕਾਸ਼ । ਲਸ਼ਕਰ ਕੋ ਉਪਜਾਵਹਿੰ ਤ੍ਰਾਸ ॥ ੨੦ ॥
ਨਹਿੰ ਬਸ ਚਲਹਿ ਗਹੀਂ ਨਹਿੰ ਜਾਇੰ।ਦੇਖਿ ਦੇਖਿ ਕਰਿ ਨਰ ਡਰਪਾਇੰ ।
ਬਡ ਅਚਰਜ ਮਾਨਜੋਂ ਸਭਿਹੀਨਿ। ਉਰ ਉਤਸਾਹੁ ਭਯੋ ਸਭਿ ਛੀਨ॥੨੧॥
ਬਿਸ਼ਨ ਸਿੰਘ ਨ੍ਰਿਪ ਤਿਯ ਗਨ ਹੇਰੀ । ਜਿਨ ਮਹੁੰ ਸ਼ਕਤੀ ਮੰਤ੍ਰਨਿ ਕੇਰੀ।
ਕਹਯੋ 'ਤਜਹੁ ਤੋਪੈਂ ਸਮੁਦਾਇਕਰਹੁ ਪ੍ਰਹਾਰਨਿ ਗੋਰਨਿ ਘਾਇ[4] ॥ ੨੨ ॥
ਰਹੈਂ ਦੂਰ ਨਹਿੰ ਨੇਰੈ ਆਵਹਿੰ । ਮਰਹਿੰ ਜਿ ਇਹ,ਪੁਨ ਸੁਧਿ ਸੋ ਪਾਵਹਿੰ[5]'।
ਤਬਹਿ ਤਮਾਰ ਕਰਿ ਤੋਪਨਿ ਬ੍ਰਿੰਦਲਗੇ ਚਲਾਵਨਿ ਸ਼ਬਦ ਬਿਲੰਦ॥੨੩॥
ਜੋਤਿਕ ਗੋਰੇ ਤਿਨ ਪਰ ਮਾਰੇ। ਪਹੁੰਚੇ ਨਹਿੰ ਸਮੀਪ ਤਿਨ ਸਾਰੇ । ਕੋਤਿਕ
ਅਧ ਮਾਰਗ ਗਿਰ ਪਰੇ । ਕੋਤਿਕ ਤੋਪਨਿ ਬੀਚਹਿ ਅਰੇ ॥ ੨੪ ॥ ਕੋਤਿਕ
ਆਗੈ ਤੇ ਹਟਿ ਆਏ । ਲਸ਼ਕਰ ਕੇ ਜੋਧਾ ਗਨ ਘਾਏ।ਤਿਨ ਕੇ ਤੀਰ ਛੁਯੋ
ਨਹਿੰ ਗੋਰਾ । ਸੋ ਪਿਖਿ ਹਸਹਿੰ ਮਚਾਵਤਿ ਸ਼ੋਰਾ ॥ ੨੫ ॥ ਨਾਚਤਿ ਫਿਰਿ
ਫਿਰਿ ਲੇਤਿ ਭਵਾਰੀ।ਗਾਵਤਿ ਖੁਸ਼ੀ ਕਰਤਿ ਹੈਂ ਭਾਰੀ।ਬ੍ਰਹਮ ਪੁੱਤ੍ਰਕੇ ਕਬਿ
ਹੁਇ ਉਰੇ । ਕਬਿ ਦੌਰੰਤਿ ਗਮਨਤਿ ਹੈਂ ਪਰੇ ॥੨੬॥ਕੋਤਿਕ ਕੇ ਸਿਰ ਛੂਟੇ
ਬਾਰ । ਬਿਰਧਾ ਮਹਾਂ ਰੂਪ ਬਿਕਰਾਰ । ਕੋਤਿਕ ਜੁਵਾ ਧਰੇ ਸ਼ਿੰਗਾਰੇ।ਕੋਤਿਕ
ਮੁਖ ਤੇ ਅਗਨੀ ਡਾਰੇ ॥ ੨੭ ॥ ਲਸ਼ਕਰ ਊਪਰ ਕੋ ਫਿਰਿਗਈ । 'ਭੱਛਹੁ
ਇਨਹਿੰ' ਪੁਕਾਰਤਿ ਭਈ । ਇਸ ਪ੍ਰਕਾਰ ਜਬਿ ਦੇਖਨਿ ਕਿਯੋ । ਬਿਸ਼ਨ
ਸਿੰਘ ਰਾਜਾ ਬਿਸਮਯੋ ॥ ੨੮ ॥–ਇਨ ਪਰ ਨਹਿੰ ਕੁਛ ਜਤਨ ਹਮਾਰੋ।
ਮੰਤ੍ਰਨਿ ਬਲ ਤੇ ਕਰਹਿੰ ਸੰਘਾਰੋ । ਮਾਨ ਸਿੰਘ ਨ੍ਰਿਪ ਮੋਹਿ ਪਿਤਾਮਾ। ਇਮ

[1]ਇਸਤ੍ਰੀਆਂ । [2]ਧੋਬਣਾਂ, ਘੁਮਿਆਰੀਆਂ, ਚਮਿਆਰੀਆਂ । [3]ਜਾਤਾਂ ਦੀਆਂ ਟਹਿਲਣਾਂ । (ਅ) ਇਸਤ੍ਰੀਆਂ । [4]ਗੋਲੇ ਮਾਰ ਕੇ । [5]ਫਿਰ ਰਾਜੇ ਨੂੰ ਖ਼ਬਰ ਲੱਗੇਗੀ ।

ਹੀ ਕਰਿ ਭੇਜਨੋ ਜਮ ਧਾਮਾ ॥ ੨੯ ॥ਬਿਜੈ ਆਸ ਅਬਿ ਕੈਸੇ ਕਰੌਂ।ਹੈ ਇਕ ਜਤਨ ਸ਼ਰਨ ਗੁਰਪਰੌਂ–।ਕੌਤਕ ਗਨਇਸਤ੍ਰੀਨਿ ਵਿਸ਼ੇਖਾ।ਕੇਤਿਕ ਦਿਨ ਬਿਸਮਤਿ ਨੇ ਦੇਖਾ ॥ ੩੦ ॥ ਹਯ ਅਰੂਢ ਕਰਿ ਤਬਿ ਮਹਿਪਾਲਾ । ਸ਼੍ਰੀ ਸਤਿਗੁਰ ਮਿਲਿਬੇ ਕੋ ਚਾਲਾ।ਊਚੋ ਹੁਤੋ ਦਮਦਮਾਂ ਦੂਰੇ।ਉਤਰੇ ਰਹੈ ਜਹਾਂ ਗੁਰ ਪੂਰੇ ॥ ੩੧ ॥ ਜੋਧਾ ਬ੍ਰਿੰਦ ਸੰਗ ਮਹੁ ਚਾਲੇ । ਆਵਤਿ ਚਲਨੋ ਚਿੰਤ ਮਹਿਪਾਲੇ । ਜਬਿ ਦਮਦਮੇ ਨਿਕਟਿ ਚਲਿ ਆਯਹੁ।ਅਸ੍ਵ ਤੇ ਉਤਰਿ ਸੀਸ ਕੋ ਨਯਾਯੋ ॥ ੩੨ ॥ ਪਾਇਨ ਸੋਂ[1] ਊਪਰ ਚਲਿ ਗਯੋ । ਬੈਠੇ ਸਤਿਗੁਰੂ ਦੇਖਤਿ ਭਯੋ । ਧਾਇ ਉਤਾਇਲ ਚਰਨਨਿ ਪਰਨੋ । ਕਰਿ ਬੰਦਨ ਕੋ ਆਗੈ ਬਿਚਰਨੋ ॥ ੩੩ ॥ ਖੜਗ ਸਿਪਰ ਜਿਸਕੇ ਲਗਿ ਰਹੀ । ਕੰਚਨ ਖਚਤਿ ਮੁਸ਼ਟ ਜਿਸ ਅਹੀ । ਜਰੇ ਬੱਜ੍ਰ ਕੰਕਨ ਕਰ ਧਰੇ[2] । ਕੁੰਡਲ ਕਰਨਨਿ ਮੁਕਤਾ ਧਰੈ[3] ॥ ੩੪ ॥ ਜਿਗਾ ਪਾਗ ਪਰ ਦਮਕਤਿ ਦੀਸਿ[4] । ਅਰੁ ਉਤੰਗ ਕਲਗ਼ੀ ਸ਼ੁਭ ਸੀਸ । ਬਸਤ ਸ਼ਸਤ੍ਰ ਬਹੁ ਮੋਲੇ ਧਰੇ । ਸਤਿਗੁਰੁ ਸਨਮੁਖ ਬੈਠਿਬ ਕਰੇ ॥ ੩੫ ॥ ਸੇਤ ਬਸਤ੍ਰ ਗੁਰ ਕੇ ਗਰ ਜਾਮਾ।ਬਹੁ ਸੂਖਮ ਸ਼ੋਭਤਿ ਅਭਿਰਾਮਾ । ਧਨੁਖ ਬਾਨ ਆਗੈ ਬਡ ਧਰਨੋ । ਸੁੰਦਰ ਚਮਰ ਸੀਸਪਰ ਢੁਰਨੋ ॥ ੩੬ ॥ ਭਰੇ ਕ੍ਰਿਪਾ ਸੋਂ ਨੈਨ ਰਸੀਲੇ । ਬ੍ਰਹਮ ਗ੍ਯਾਨ ਉਰ ਮਹਾਂ ਗਹੀਲੇ । ਸ਼ਰਨ ਪਰਹਿ ਜੋ ਸ਼ਰਧਾ ਠਾਨੀ । ਦੋਨਹੁ ਲੋਕਨਿ ਕੋ ਸੁਖਦਾਨੀ ॥ ੩੭ ॥ ਮੁਸਕਾਵਤਿ ਮੁਖ ਬਾਕ ਉਚਾਰੇ । 'ਬਿਸ਼ਨ ਸਿੰਘ ! ਕਹੁ ਕੁਸ਼ਲ ਤੁਮਾਰੇ?' । ਹਾਥ ਜੋਰਿ ਬੋਲਨੋ ਨ੍ਰਿਪ ਭਾਰੀ । 'ਪ੍ਰਭੁਜੀ ! ਸਭਿ ਸੁਖ ਕ੍ਰਿਪਾ ਤੁਮਾਰੀ॥੩੮॥ਦੇਸ਼ਕਾਮਰੂ ਮੰਤ੍ਰ ਕਰਾਲਾ।ਦੇਖਿ ਦੇਖਿਮਨ ਬਿਸਮਬਿਸਾਲਾ। ਇਸਤ੍ਰੀ ਗਨ ਲਸ਼ਕਰ ਢਿਗ ਆਵਤਿ । ਕਰਿ ਟਾਮਨ ਕੋ ਭਟਨਿ ਡਰਾਵਤਿ ॥ ੩੯ ॥ ਸਭਿਹਿਨਿ ਕੇ ਉਰ ਧੀਰਜ ਹਾਰੀ । ਤਿਨ ਪਰ ਚਲਤਿ ਨ ਕੋ ਉਪਚਾਰੀ । ਤੋਪ ਤੁਪਕ ਜੈਜੈਲ ਚਲਾਵੈਂ । ਉਲਟਿ ਆਇ ਹਮਰੇ ਭਟ ਘਾਵੈਂ ॥ ੪੦ ॥ ਬ੍ਰਿੱਛ ਉਡਾਵਤਿ ਭੀਤ ਭਜਾਵੈਂ । ਮੁਖ ਤੇ ਅਗਨਿ ਲਾਟ ਨਿਕਸਾਵੈਂ । ਗਹੀ ਨ ਜਾਇ ਨਿਕਟਿ ਨਹਿ ਆਵੈਂ । ਲਸ਼ਕਰ ਕੇ ਉਪਰਿ ਫਿਰਿ ਜਾਵੈਂ ॥੪੧॥ ਸਭਿ ਜੋਧਾ ਬਿਸ਼ਮਤਿ ਚਿਤ ਹੋਇ।ਡਰਤਿ ਰਹਤਿ ਬਸ ਚਲਤਿ ਨ ਕੋਇ। ਮੈਂ ਤੁਮਰੇ ਪਰ ਕਰਿ ਬਿਸਵਾਸ । ਚਢਿ ਆਯਹੁ

[1]ਪੈਦਲ। [2]ਹੀਰੇ ਜੜੇ ਕੜੇ ਹੱਥਾਂ ਵਿਚ ਪਏ ਹਨ। [3]ਕੰਨਾਂ ਵਿਚ ਮੋਤੀਆਂ ਵਾਲੇ ਕੁੰਡਲ ਪਾਏ ਹੋਏ ਹਨ। [4]ਦਿੱਸਦੀ ਹੈ।

ਧਰਿ ਚਰਨਨਿ ਆਸ ॥੪੨॥ ਨਾਂਹਿ ਤ ਮੋ ਤੇ ਕਿਮ ਬਨਿ ਆਵਹਿ। ਮਾਨ ਸਿੰਘ ਸੋ ਜਹਿਂ ਪਚ[1]* ਜਾਵਹਿਂ । ਕਾਰਜ ਕਰਨ ਬਨਹਿ† ਅਬਿ ਕੈਸੇ? ਨਿਕਟਿ ਆਪ ਕੇ ਬੂਝੋਂ ਤੈਸੇ ॥ ੪੩ ॥ ਚਿਰੰਕਾਲ ਬੀਤਾ ਇਤ ਆਏ।ਛੋਰਾ ਬ੍ਰਹਮ ਪੁੱਤ੍ਰ ਤਟ ਛਾਏ । ਤਿਨ ਪਰ ਜੋਰ ਪਰਸੋ ਨਹਿ ਕੌਊ । ਪਭੁ ਜੀ ਮਿਲਹਿ ਆਜਿ ਕਿਮ ਸੋਊ ॥ ੪੪ ॥ ਨਿਸ ਦਿਨ ਇਹ ਚਿੰਤਾ ਚਿਤ ਮੇਰੇ। –ਸਾਧੌਂ ਦੋਸ਼–ਉਪਾਇ ਨ ਹੋਰੇ।ਏਕ ਜਤਨ ਮੈਂ ਦਿਢਕਰਿ ਰਾਖਸੋ।ਰਾਵਰਿ ਚਰਨ ਸ਼ਰਨ ਅਭਿਲਾਖਸੋ ॥੪੫॥ ਬਾਂਹਿ ਗਹੇ ਕੀ ਲਾਜ ਬਿਚਾਰੋ। ਚਿੰਤਾ ਸਲਿਤਾ ਪਾਰ ਉਤਾਰੋ' । ਸੁਨਿ ਕਰਿ ਸਤਿਗੁਰ ਨ੍ਰਿਪ ਬਚ ਭੀਰੁ[2] । ਸ਼੍ਰੀ ਮੁਖ ਤੇ ਕਹਿ ਦੀਨਸਿ ਧੀਰ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਕਾਮਰੂ ਦੋਸ਼' ਪ੍ਰਸੰਗ ਬਰਨਨੰ ਨਾਮ ਸਪਤਮੋ ਅੰਸੂ ॥ ੭ ॥

੮. [ਆਸਾਮ ਪਤੀ ਦੀ ਜੰਗ ਹਿੱਤ ਤਿਆਰੀ]।

ਦੋਹਰਾ ॥ ਬਿਸ਼ਨ ਸਿੰਘ ਤੇ ਸੁਨਿ ਗੁਰੂ ਸ਼੍ਰੀ ਮੁਖ ਤੇ ਫੁਰਮਾਇ। 'ਮਤ ਚਿੰਤਾ ਚਿਤ ਕੀਜੀਏ ਹੁਇ ਰਘਬੀਰ[3] ਸਹਾਇ ॥ ੧ ॥ ਚਪਈ ॥ ਨਹੀਂ ਮਾਨ ਤੇ ਜੋ ਬਨਿ ਆਯੋ[4]। ਮਹਾਂ ਕਠਨ ਹੈ ਤੋਹਿ ਬਤਾਯੋ[5] । ਸੋ ਕਾਰਜ ਤੂੰ ਕਰਹਿਂ ਬਨਾਇ। ਬਿਜੈ ਕਾਮਰੂ ਕੀ ਹੁਇ ਜਾਇ ॥ ੨ ॥ ਸ਼੍ਰੀ ਨਾਨਕ ਕੋ ਮਹਿਦ ਪ੍ਰਤਾਪੂ। ਤਿਸ ਤੇ[6] ਜਸੁ ਲੈਹੈਂ ਬਹੁ ਆਪੂ। ਸੁਖ ਕੇ ਸਹਿਤ ਸਦਨ ਮਹਿਂ ਮਿਲਿਹੈਂ।ਰਹਿ ਕੇਤਿਕ ਦਿਨ ਮਹਿਂ ਪੁਨ ਚਲਿ ਹੈਂ ॥੩॥ ਅਬਿ ਕੇ ਇਸਤ੍ਰੀ ਟਾਮਨ ਹਾਰੀ[7]। ਜਬਿ ਆਵਹਿਂ ਲਸ਼ਕਰ ਦਿਸ਼ਿ ਸਾਰੀ। ਤਤਛਿਨ ਸੁਧਿ ਹਮ ਨਿਕਟਿ ਪੁਚਾਵਹੁ। ਬੇਗ ਤੁਰੰਗ ਸਊਰ ਚਢਾਵਹੁ ॥੪॥ ਹਮ ਦੇਖਹਿਂ ਪੁਨ ਸ਼ਕਤਿ ਨ ਰਹੈ । ਛੁਛੀ ਹੋਇ ਤਿਸੀ ਥਲ ਬਹੈਂ । ਚਿਦੈ ਸੰਦੇਹ ਨ ਕੀਜਹਿ ਕਦਾ। ਧਰਹੁ ਅਨੰਦ ਬਿਲੰਦੈ ਸਦਾ' ॥ ੫ ॥ ਸੁਨਿ ਸਤਿਗੁਰ ਕੇ ਬਾਕ ਸੁਹਾਏ। ਬਹੁਸੋ ਪ੍ਰਵਾਹ ਤਰੀ ਜਨੁ ਪਾਏ[8] । ਹਰਖ ਭਰਸੋ ਉਰ ਭੂਪ ਉਦਾਰੇ । ਮਨਹੁ ਕਲਪਤਰੁ ਲਹਸੋ ਸੁਖਾਰੇ ॥ ੬ ॥–ਜਗ ਮਹਿਂ ਸੁਜਸੁ ਮੋਹਿ ਹੈ ਐਸੋ।ਭੂਪਤਿ ਮਾਨ ਨ ਪਾਯਹੁ ਜੈਸੋ[9]–। ਹਾਥ ਜੋਰਿ ਕਰਿ ਪਗ ਪਰ ਨਮੋ । ਆਇਸੁ ਪਾਇ ਗਯੋ ਤਿਹ ਸਮੋ ॥ ੭ ॥ ਸਭਿ ਲਸ਼ਕਰ ਕੋ ਧੀਰਜ

---

[1]ਭਾਵ–"""ਵਰਗੇ ਜਿੱਥੇ ਮਰ ਜਾਂਦੇ ਹਨ। [2]ਕਾਇਰਤਾ ਦੇ। [3]ਪਰਮੇਸ਼ਰ। [4]ਜੋ ਮਾਨ ਸਿੰਘ ਤੋਂ (ਕੰਮ) ਸਿਰੇ ਨਹੀਂ ਚੜ੍ਹ ਸਕਿਆ। [5]ਜੋ ਤੂੰ ਦੱਸਦਾ ਹੈਂ ਕਿ ਕਠਨ ਹੈ। [6]ਤਿਨ੍ਹਾਂ ਗੁਰਾਂ ਦੀ ਕ੍ਰਿਪਾ ਨਾਲ। [7]ਟੂਣਿਆਂ ਵਾਲੀਆਂ। [8]ਜਿਵੇਂ ਰੁੜ੍ਹਦੇ ਨੂੰ ਬੋੜੀ ਮਿਲ ਜਾਵੇ। [9]ਜਿਵੇਂ ਮਾਨ ਸਿੰਘ ਨੇ ਬੀ ਨਹੀਂ ਪਾਇਆ ਸੀ।

*ਪਾ:–ਮਰ। †ਪਾ:–ਕਾਰਜ ਕਰਨ ਕਰਹਿ।

ਦੀਨਾ। 'ਰਹੋ ਸੁਚੇਤ ਤ੍ਰਾਸ ਕਰਿ ਛੀਨਾ। ਇਸਤ੍ਰੀ ਜਬਿ ਆਵਹਿ ਤਬਿ ਦੇਖੋ। ਤਾਤਕਾਲ ਸੁਧਿ ਦੇਹੁ ਪਰੇਖੋ[1] ॥ ੮ ॥ ਗਹਹਿੰ ਤਿਨਹੁੰ ਕੋ ਜਾਨਿ ਨ ਦੈਹੈਂ।ਬਹੁਰ ਕਾਮਰੂਪਤਿ[2]ਫਲ ਪੈਹੈ'। ਇਮ ਭੂਪਤਿ ਕੀਨਸਿ ਤਕਰਾਈ। ਏਕ ਜਾਮਨੀ ਜਬਹਿ ਬਿਤਾਈ ॥ ੯ ॥ ਭਈ ਪ੍ਰਭਾਤਿ ਚਮੂੰ ਭਟ ਜਾਗੇ। ਤਿਨ ਇਸਤ੍ਰਿਨਿ ਕੋ ਖੋਜਨਿ ਲਾਗੇ। ਜਿਸ ਦਿਸ਼ਿ ਤੇ ਆਵਤਿ ਤਿਤ ਹੇਰੈਂ। ਭਏ ਸੁਚੇਤ ਪਰਸਪਰ ਟੇਰੈਂ ॥ ੧੦ ॥ 'ਅਬਿ ਕੇ ਗਹਿ ਲੇਵਹਿੰ ਤਿਨ ਕਾਮਨ[3]। ਕਰਤਿ ਅਨੇਕ ਰੀਤਿ ਜੋ ਟਾਮਨ'। ਇਤਨੇ ਮਹਿੰ ਆਈ ਇਕ ਧੋਬਨ। ਤਰੁਵਰੁ ਚਢੀ ਚਢਨੋ ਤਨ ਜੋਬਨ ॥ ੧੧ ॥ ਤਤਛਿਨ ਇਕ ਚਢਾਇ ਅਸਵਾਰ। ਤੁਰੰਗ ਧਵਾਇ ਬੇਗ ਬਡ ਧਾਰਿ। ਸ਼੍ਰੀ ਸਤਿਗੁਰ ਕੋ ਸੁਧਿ ਕਰਿ ਦਈ। 'ਸ਼੍ਰੀ ਪ੍ਰਭੁ ਪਿਖਉ ਤ੍ਰਿਯਾ ਜੋ ਅਈ' ॥ ੧੨ ॥ ਨਿਕਸੇ ਵਹਿਰ ਬੈਗਲੇ ਸ੍ਵਾਮੀ।ਤਿਸ ਦਿਸ਼ਿ ਦ੍ਰਿਸ਼ਟਤਿ[4] ਅੰਤਰਜਾਮੀ। ਜਬਹਿ ਡੀਠ ਸਤਿਗੁਰੁ ਕੀ ਪਰੀ। ਮੰਤ੍ਰ ਸ਼ਕਤਿ ਤ੍ਰਿਯ ਕੀ ਸਭਿ ਹਰੀ ॥੧੩॥ਨਿਸ਼ਚਲ ਤਰੁਵਰੁ ਤਿਸ ਥਲ ਭਯੋ। ਸ਼ਕਤਿ ਬਹੀਨ ਉਡਨੋ ਨਹਿੰ ਗਯੋ।ਹਾਰ ਰਹੀ ਮੁਖ ਮੰਤ੍ਰ ਉਚਾਰਤਿ। ਕਛੂ ਨ ਹੋਤਿ ਤ੍ਰਾਸ ਉਰ ਧਾਰਤਿ ॥ ੧੪ ॥ ਇਤ ਉਤ ਕਰਤਿ ਬਿਲੋਕਨਿ ਥਵਰੀ[5]। ਨਹੀਂ ਤਜਤਿ ਤਰੁਵਰੁ ਸੋ ਠਵਰੀ[6]। ਮਹਾਂ ਸਿੱਧ[7] ਕੀ ਦ੍ਰਿਸ਼ਟਿ ਪਰੀ ਹੈ।ਜਿਸ ਤੇ ਮੰਤ੍ਰਨਿ ਸ਼ਕਤਿ ਹਰੀ ਹੈ॥੧੫॥ ਬਹੁ ਲੋਕਨਿ ਤਬਿ ਧਾਇ ਧਰੀ ਹੈ[8]। ਨਿਕਟਿ ਹਕਾਰਨਿ ਗੁਰੂ ਕਰੀ ਹੈ। ਗਹਿ ਆਨੀ ਉਰ ਅਧਿਕ ਡਰੀ ਹੈ। ਹੇਰਿ ਰੂਪ ਕੋ ਪਾਇ ਪਰੀ ਹੈ[9] ॥੧੬॥ 'ਮਹਾਂ ਪ੍ਰਤਾਪ ਆਪ ਕੋ ਅਹੈ।ਜਿਹ ਸਮਸਰਤਾ ਕੋਇ ਨ ਲਹੈ।ਮੈਂ ਬਿਲੋਕਿ ਤੁਮ ਨੀਕੇ ਜਾਨੇ[10]। ਭਏ ਬਿਸ਼ਨੁ ਅਵਤਾਰ ਪਛਾਨੇ ॥੧੭॥ ਅਪਰ ਬਿਖੈ ਇਮ ਸ਼ਕਤਿ ਨ ਹੋਈ। ਹੇਰਤਿ ਹਮਹੰ ਹਰਾਵਹਿ ਜੋਈ। ਸਭਿ ਜਗ ਕੇ ਸ੍ਵਾਮੀ ਤੁਮ ਅਹੋ। ਕਾਰਨ ਕਰਨ ਸਰਬ ਨਿਰਬਹੋ ॥੧੮॥ ਕਿਮ ਸਹਾਇ ਤੁਰਕੇਸ਼ੁਰ ਭਏ?ਇਸ ਰਾਜਾ ਪਰ ਚਢਿਕਰਿ ਅਏ।ਹਿੰਦੁਨਿ ਕੀ ਰੱਛਾਕੇ ਯੋਗ।ਅਹੈਂ ਅਲੈਬ[11]ਆਪ ਕੇ ਲੋਗ' ॥੧੯॥ ਸੁਨਿ ਧੋਬਨ ਤ੍ਰਿਯ ਕੀ ਚਤੁ-

---

[1]ਪਰਖ ਕੇ। [2]ਕਾਮ ਰੂਪ ਦੇਸ਼ ਦਾ ਰਾਜਾ। [3]ਇਸਤ੍ਰੀਆਂ ਨੂੰ। [4]ਦੇਖਿਆ। [5]ਬਾਵਰੀ ਹੋਈ। [6]ਥਿੱਟ ਉਸ ਥਾਂ ਤੋਂ ਹਿੱਲਿਆ ਨਾ। [7]ਭਾਵ ਗੁਰੂ ਜੀ ਦੀ। [8]ਦੌੜ ਕੇ ਪਕੜ ਲਈ। [9]ਗੁਰੂ ਜੀ ਦਾ ਰੂਪ ਦੇਖਕੇ ਚਰਨੀਂ ਡਿੱਗੀ। [10]ਚੰਗੀ ਤਰ੍ਹਾਂ ਜਾਣ ਲਿਆ ਹੈ। [11]ਆਸਰੇ।

ਰਾਈ। ਸ਼੍ਰੀ ਮੁਖ ਤੇ ਮੁਸਕਾਇ ਗੁਸਾਈਂ। ਕਹਯੋ ਤਿਸਹਿ ਸਭਿ ਤੇ ਕਰਿ ਨਮਾਰੀ।'ਨ੍ਰਿਪਤੁਮਰੇ ਕਹੁ ਲੇਹਿ ਹਕਾਰੀ'॥੨੦।ਇਮ ਨ੍ਰਿਪ ਸੋਂ ਤਿਸ ਦੇਹਿ ਮਿਲਾਇ।ਦ੍ਵੈ ਕੀ ਦੁਬਿਧਾ[2] ਦੂਰ ਕਰਾਇੰ। ਰਾਖਹਿ ਸਮ ਹਮ ਤਾਂਹਿ ਨ ਮਾਰਹਿਂ।ਨਿਜਦਾਸਨਿ ਕੇ ਕਾਜ ਸੁਧਾਰਹਿਂ॥੨੧॥ਸੁਨਿ ਧੋਬਨ ਜੋਬਨਯੁਤਿ! ਇਹਾਂ।ਰਹਹੁ ਬੈਠਿ ਥਿਤ ਤੁਵ ਤਰੁ ਜਹਾਂ[3]।ਸਭਿ ਕੁਟੰਬ ਕੋ ਲੇਹੁ ਬੁਲਾਇ। ਬਸਹੁ ਸਦਾ ਨਿਜ ਗ੍ਰਿਹ ਕੋ ਪਾਇ॥੨੨॥ਬਸਿ ਹੈਂ ਅਪਰ ਲੋਕ ਸਮੁਦਾਇ। ਤੋਹਿ ਨਾਮ ਪਰ ਗ੍ਰਾਮ ਬਸਾਇੰ। ਜੰਗ ਮਹਿਂ ਕੀਰਤਿ ਤੇਰੀ ਰਹੈ। ਜਥਿ ਲਗਿ ਗ੍ਰਾਮ ਬਸਤਿ ਥਲ ਅਹੈ[4] ॥ ੨੩ ॥ ਹਮ ਬਸਾਇ ਕਰਿ ਗਮਨਹਿਂ ਆਨ। ਤਥਿ ਲਗਿ ਬੈਠਿ ਬ੍ਰਿੱਛ ਕੇ ਥਾਨ'। ਪਾਇ ਬਚਨ ਇਮ ਸਤਿਗੁਰੁ ਕੇਰਾ। ਧੋਬਨ ਜਾਇ ਕਰਜੋ ਤਹਿਂ ਡੇਰਾ ॥ ੨੪ ॥ ਤਿਸ ਪੀਛੇ ਜੋਤੀ ਤ੍ਰਿਯ ਆਈ। ਗਹੀ ਧੋਬਨੀ ਦੇਖਿ ਪਲਾਈ। ਹਟਿ ਪਾਛੇ ਕੋ ਨਹੀਂ ਨਿਹਾਰਾ। –ਹਮ ਕੋ ਗਹੈਂ–ਤ੍ਰਾਸ ਕੋ ਧਾਰ॥੨੫॥ਬਡੇ ਬੇਗ ਸੋਂ ਨਗਰ ਪ੍ਰਵੇਸ਼ੀ। ਦਈ ਭੂਪ ਕੋ ਖਬਰ ਅਸ਼ੇਸ਼ੀ। 'ਨਿਤ ਹਮ ਜਾਤਿ ਡਰਾਵਤਿ ਸਭਿ ਕੋ। ਊਪਰ ਫਿਰਤਿ ਪਾਇ ਮਗ ਨਭ ਕੋ ॥ ੨੬ ॥ ਹਮ ਤੇ ਧੋਬਨ ਗਈ ਅਗਾਰੀ।ਸਿੱਧ ਪੁਰਖ ਕੋ ਸੁਨਿਯਤਿ ਭਾਰੀ। ਤਿਨ ਗਹਿ ਲੀਨਿ ਸ਼ਕਤਿ ਪਰਹਰਿ ਕੈ[5]। ਫਿਰਤਿਅਰੂਢਿ ਜੁ ਊਪਰ ਤਰੁਕੈ॥੨੭॥ਅਬਿ ਤੇ ਆਗੇ ਕੋਇ ਨ ਜਾਵਹਿ। ਜੋ ਜਾਵੈ ਨਿਜ ਕੋ ਗਹਿਵਾਵਹਿ। ਅਪਰ ਜਤਨ ਕੋ ਕਰਹੁ ਬਨਾਇ। ਨਾਂਹਿ ਤ ਆਪ ਪਰਾਜੈ[6]ਪਾਇ' ॥ ੨੮ ॥ ਸੁਨਿ ਰਾਜਾ ਮਨ ਮਾਂਹਿ ਬਿਚਾਰੇ। –ਮੰਤ੍ਰ ਕਰੇ ਮੈਂ ਬ੍ਰਿੰਦ ਅਗਾਰੇ। ਹਿਤ ਨ੍ਰਿਪ ਮਾਰਨਿ ਕੋ ਬਹੁ ਪ੍ਰੇਰੇ। ਨਹੀਂ ਸਰੇ ਕਾਰਜ ਤਥਿ ਮੋਰੇ ॥ ੨੯ ॥ ਮਹਾਂ ਪੁਰਖ ਹੈ ਤਿਨਹੁੰ ਸਹਾਇ। ਮੰਤ੍ਰ ਸ਼ਕਤਿ ਨਹਿਂ ਪਹੁੰਚ ਸਕਾਇ। ਜੇ ਗਿਰਵਰ ਕੋ ਦੇਤਿ ਉਡਾਈ। ਅਚਲ ਚਲਾਵਤਿ,ਚਲਤਿ ਥਿਰਾਈ ॥ ੩੦ ॥ ਜਲ ਪ੍ਰਵਾਹ ਕੋ ਰਾਖਹਿ ਰੋਕ।ਤਿਨ ਆਗੈ ਕਮਾ ਬਪੁਰੇ ਲੋਕ। ਸੈਨਾ ਸਹਿਤ ਨਰੇਸ਼ੁਰ ਘਾਵਤਿ। ਜਤਨ ਸਮੇਤ ਨ ਬਚਿਬੇ ਪਾਵਤਿ ॥ ੩੧ ॥ ਸਭਿ ਨਿਸ਼ਫਲ ਹੋਏ ਇਕ ਬਾਰੀ। ਯਾਂਤੇ ਲਖਿਯਤਿ ਕੋ ਸਿਧ ਭਾਰੀ।ਅਬਿ ਕਾਮੱਖਨਾ ਕਰਹਿ ਸਹਾਇ।ਹਾਰੇ ਕਰਿਤੇ ਅਪਰ ਉਪਾਇ॥ ੩੨ ॥ ਸਦਾ ਬਿਘਨ ਤੇ ਹਮਹਿ ਬਚਾਵਤਿ। ਕਬਹੁੰ ਨ

[1]ਬੁਲਾ ਲੈਨੇ ਹਾਂ । [2]ਵੈਰ। [3]ਜਿੱਥੇ ਤੇਰਾ ਬ੍ਰਿੱਛ ਹੈ। [4]ਜਦ ਤਕ (ਇਸ) ਥਾਨ ਵਿਖੇ ਤੇਰਾ ਪਿੰਡ ਵਸਦਾ ਰਹੇਗਾ। [5]ਸ਼ਕਤੀ ਨਾਸ਼ ਕਰਕੇ। [6]ਹਾਰ।

ਜੀਤਨੋ ਜੋ ਚਢਿ ਆਵਤਿ। ਧਰਮ ਅਰਥ[1] ਨਿਤ ਥਨਹਿ ਸਹਾਈ।ਦਾਸਨਿ ਲਾਜ ਰਖਹਿ ਬਡਿਆਈ–॥ ੩੩ ॥ ਇਮ ਚਿੰਤਾ ਕਰਿ ਕੈ ਮਹਿਪਾਲਾ। ਹੋਮ ਸਮਿੱਗ੍ਰੀ ਲੀਨਿ ਬਿਸਾਲਾ।ਮੰਤ੍ਰਨਿ ਪੁਨ ਨਰ[2] ਸਕਲ ਬੁਲਾਏ। ਦੇਵੀ ਕੋ ਮੰਦਿਰ ਚਲਿ ਆਏ ॥ ੩੪ ॥ ਹੋਇ ਪੁਨੀਤ ਅਰਾਧਤਿ ਸਾਰੇ। ਪਾਵਕ ਬਿਧੀ ਦਰਬ[3] ਕੋ ਡਾਰੇ। ਕਾਮੱਖਨਾ ਕੋ ਕਰਜੋ ਅਵਾਹਨ। ਮੁਖ ਪੰਡੇ ਬੋਲੀ ਮਨ ਭਾਵਨ[4] ॥ ੩੫ ॥ 'ਭੋ ਭੂਪਤ ! ਚਿੰਤਾ ਮਤ ਕੀਜਹਿ। ਨਹੀਂ ਖੇਦ ਤੁਹਿ,ਧੀਰਧਰੀਜਹਿ।ਰਾਜ ਸਹਤਿ ਕੁਸ਼ਲੀ[5] ਤੂ ਰਹੈਂ।ਰਿਪੁ ਤੇ ਨਹੀਂ ਪਰਾਜੈ ਲਹੈਂ ॥ ੩੬ ॥ ਪੁਰਸ਼ੋਤਮ[6] ਤੁਝ ਭਾਖਹਿ ਜਥਾ। ਰਹੁ ਅਨੁਸਾਰਿ ਮਾਨੀ-ਅਹਿ ਭਥਾ'। ਇਮ ਕਹਿ ਤੂਸ਼ਨਿ ਭੀ ਜਗਰਾਨੀ। ਸਚਿਵ ਸਮੇਤ ਨ੍ਰਿਪਤ ਨੈ ਮਾਨੀ ॥ ੩੭ ॥ ਕਰਿ ਬੰਦਨ ਨਿਜ ਭਵਨ ਸਿਧਾਏ। ਚਿਤਵਹਿ ਚਿਤ ਕੈਸੇ ਹੁਇ ਜਾਏ। ਹਮ ਤੇ ਅਬਿ ਉਪਾਵ ਕਜ਼ਾ ਹੋਵੈ। ਜਿਸ ਤੇ ਸ਼ੱਤ੍ਰੁ ਕੋ ਛਰ ਖੋਵੈਂ ॥੩੮॥ ਨਿਜ ਬਲ ਜੇਤ੍ਰ ਮੰਤ੍ਰ ਕਰਿ ਹਾਰੇ। ਤਿਨ ਤੇ ਕਛੂ ਨ ਕਾਰਜ ਸਾਰੇ। ਅਬਿ ਸੰਗ੍ਰਾਮ ਕਰਨਿ ਬਨਿ ਆਵੈ। ਸ਼੍ਰੀ ਕਾਮੱਖਨਾ ਜੋ ਕਰਿਵਾਵੈ' ॥ ੩੯ ॥ ਇਮ ਮਸਲਤ ਕਰਿ ਸਚਿਵਨ ਸੰਗ। ਭਯੋ ਸੁਚੇਤ ਕਰਨਿ ਕੋ ਜੰਗ।ਰਣ ਸਾਮਿੱਗ੍ਰੀ ਬਹੁ ਬਰਤਾਈ। ਸੁਭਟ ਸਕੇਲਿ ਕਰੇ ਇਕ ਥਾਈਂ॥੪੦॥ਤੋਪ ਤੁਪਕ ਕੋ ਕਰਿ ਕੈ ਸੁੱਧਾਪਠੀ ਸੈਨ ਬਡ ਕਰਿਬੇ ਜੁੱਧ। 'ਹਮ ਕੋਤਿਕ ਦਿਨ ਚਢਹਿਂ ਪਿਛਾਰੀ। ਕਰਿ ਸੰਗ੍ਰਾਮ ਪਿਖਹਿਂ ਭਟ ਭਾਰੀ' ॥ ੪੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ਿ ਰਾਸੇ 'ਕਾਮੱਖਜਾ ਕੋ ਪ੍ਰਸੰਗ' ਬਰਨਨੰ ਨਾਮ ਅਸ਼ਟਮੋ ਅੰਸੁ ॥੮॥ ੯. [ਦੇਵੀ ਦਾ ਆਸਾਮ ਖਤੀ ਨੂੰ ਗੁਰੂ ਜੀ ਦੀ ਸ਼ਰਨ ਹਿਤ ਪੇਰਨਾ]

ਦੋਹਰਾ ॥ ਇਤ ਧੋਬਨ ਜਬਿ ਗਹਿ ਲਈ ਅਪਰ ਨਹੀਂ ਕੋ ਆਇ। ਬਿਸ਼ਨ ਸਿੰਘ ਬਹੁ ਹਰਖ ਉਰ ਗੁਰੁ ਢਿਗ ਪਹੁੰਚਜੋ ਧਾਇ।੧॥ਚੌਪਈ॥ਕਰੀ ਬੰਦਨਾ ਬੈਠਜੋ ਆਨਿ। ਬਿਨਤੀ ਕੋ ਜੁਤਿ ਕਰਤਿ ਬਖਾਨ। 'ਰਾਵਰ ਕੋ ਪ੍ਰਤਾਪ ਤੇ ਜਾਨਾ। ਛਤੇ ਹੋਹਿ ਮਮ ਕਾਜ ਮਹਾਨਾ ॥ ੨ ॥ ਤਊ ਸੁਨਹੁ ਪ੍ਰਭੂ ਜੀ ! ਮਮ ਅਰਜ਼ੀ । ਸਭਿ ਲਸ਼ਕਰ ਬਰਤਹਿ ਤੁਮ ਮਰਜ਼ੀ। ਦੇਖ ਸਿਦਕ ਸ਼ਭਿ ਕੇ ਉਰ ਹੋਵਾ। ਮਹਾਂ ਤ੍ਰਾਸ ਮੰਤ੍ਰਨਿ ਕੋ ਖੋਵਾ ॥ ੩ ॥ ਬਹੁਤ ਕਾਲ ਬੀਤਜੋ ਹਮ ਆਏ। ਖਰਚੇ ਕੋਸ਼ ਦਰਬ ਸਮੁਦਾਏ। ਬਿਸਰੇ ਸਦਨ, ਰਹੇ

---

[1]ਧਰਮ ਦੇ ਵਾਸਤੇ। [2]ਮੰਤ੍ਰੀ ਤੇ ਹੋਰ ਪੁਰਸ਼। [3]ਭਾਵ ਸਮਿੱਗ੍ਰੀ ਤੋਂ ਹੈ। [4]ਮਨ ਦੇ ਭਾਵਨ ਵਾਲੀ (ਦੇਵੀ) ਪੰਡੇ ਦੇ ਮੁਖ ਦ੍ਵਾਰਾ ਬੋਲੀ। [5]ਖ਼ੁਸ਼ੀ। [6]ਭਾਵ ਗੁਰੂ ਜੀ ਤੋਂ ਹੈ।

ਸਭਿ ਐਸੇ[1]। ਰਿਪੁ ਪਰ ਜੋਰ ਪਰਜੋ ਨਹਿ ਕੈਸੇ ॥੪॥ ਨਹੀਂ ਬਾਹਨੀ ਪਾਰ ਉਤਾਰੀ। ਨਹਿ ਸੰਗ੍ਰਾਮ ਮਚਜੋ ਭੈ ਕਾਰੀ। ਕਬਿ ਲਗਿ ਇਹ ਠਾਂ ਬੈਠੇ ਰਹੈਂ। ਉਮਰਾਵ ਜਿ ਅਕੁਲਾਵਤਿ ਅਹੈਂ ॥ ੫॥ ਜਜੋਂ ਜਜੋਂ ਕਰੁਨਾ ਤੁਮਰੀ ਜੋਵੈਂ। ਇਸ ਮੁਹਿੰਮ ਤੇ ਛੁਟਿਬੋ ਹੋਵੈ। ਦੀਨ ਬੰਧੁ ਜੀ! ਕਰਹੁ ਸਹਾਈ। ਬਡ ਕਲੇਸ਼ ਤੇ ਲੇਹੁ ਬਚਾਈ ॥੬॥ ਲੋਕ ਹਜ਼ਾਰਹੁੰ ਤੁਮ ਦਿਸ਼ਿ ਹੇਰਤਿ। ਕਹਿਬੇ ਹੇਤੁ ਮੋਹਿਕੋ ਪ੍ਰੇਰਤਿ। ਸਗਰੋ ਲਸ਼ਕਰ[2] ਸ਼ਰਨ ਤੁਮਾਰੀ। ਮਹਾਂਰਾਜ ਕੀਜੈ ਰਖਵਾਰੀ ॥ ੭ ॥ ਰਾਵਰ ਕੋ ਭਰੋਸ ਹੈ ਭਾਰੋ। ਸ਼ਰਨ ਪਰੇ ਕੋ ਬਿਰਦ ਸੰਭਾਰੋ। ਜਥਿ ਕਥਿ ਕਾਰਜ ਤੁਮਹੀ ਕਰਨਾ। ਸਗਰੇ ਚਾਹਤਿ ਰਾਵਰਿ ਸ਼ਰਨਾ' ॥੮॥ ਸੁਨਿ ਸ਼੍ਰੀ ਤੇਗਬਹਾਦਰ ਕਹਜੋ। 'ਅਤਿ ਸ਼ੈ ਕਠਨ ਕਾਜ ਹਮ ਲਹਜੋ। ਕਾਮੱਖਯਾ ਦੇਵੀ ਬਰਦਾਨੀ। ਇਸਕੀ ਸੇਵਾ ਕੀਨਿ ਮਹਾਨੀ ॥੯॥ ਇਨਕੇ ਬਡੇ[3] ਪ੍ਰਸੰਨ ਕਰੀ ਹੈ। ਬਰ ਦੇਵਨਿ ਕੋ ਸ਼ਿਵਾ[4] ਢਰੀ ਹੈ।–ਅਚਲਰਾਜ ਹਮਰੀ ਕੁਲ ਰਹੈ।ਸ਼ੱਤ੍ਰੁ ਆਇ ਪਰਾਜੈ[5] ਲਹੈ॥੧੦॥ ਰਾਜ ਹਮਾਰੋ ਭ੍ਰਸ਼ਟ ਨ ਹੋਇ–। ਇਹ ਬਰ ਲਿੰਯੋ ਦੇਸ਼ ਨ੍ਰਿਪ ਜੋਇ। ਤਿਸ ਬਰ ਕੋ ਕੂਰੋ ਕਿਮ ਕਰੈ। ਯਾਂਤੇ ਪਖ ਦੇਵੀ ਤਿਨ ਧਰੈ ॥੧੧॥ ਅਪਰ ਕੌਨ ਦਵੀ ਬਰ ਖੋਵੈ। ਯਾਂਤੇ ਕਾਜ ਕਠਨ ਹੀ ਹੋਵੈ। ਨਹਿ ਦੇਵੀ ਬਰ ਸਕਹਿ ਮਿਟਾਇ*। ਪ੍ਰਭੁ ਕੀ ਸ਼ਕਤਿ ਸਕਲ ਜਗ ਮਾਂਇ ॥ ੧੨ ॥ ਤਊ ਸੁਨਹੁ ਤੁਮ ਕਹਜੋ ਹਮਾਰੋ। ਸ਼੍ਰੀ ਨਾਨਕ ਕੋ ਨਾਮ ਚਿਤਾਰੋ। ਸੱਤਿਨਾਮ ਕੋ ਸਿਮਰਨ ਕਰੀਯਹਿ। ਰਿਦੈ ਸੰਦੇਹਨਿ ਕੋ ਪਰਿਹਰੀਯਹਿ ॥ ੧੩ ॥ ਨਿਸ਼ਚੈ ਹੁਇ ਹੈ ਬਿਜੈ ਤੁਮਾਰੀ*। ਨਹਿ ਬੀਤਹਿ ਚਿਰਕਾਲ ਅਗਾਰੀ। ਕਿਤਿਕ

---

[1]ਸਾਰਿਆਂ ਨੂੰ ਘਰ ਭੀ ਭੁੱਲੇ ਤੇ ਐਵੇਂ (ਭਾਵ ਜਿੱਤ ਤੋਂ ਬਿਨਾ ਹੀ) ਰਹੇ। [2]ਫੌਜ। [3]ਕਾਮਰੂ ਦੇ ਰਾਜੇ ਦੇ ਵਡਿਆਂ ਨੇ। [4]ਦੇਵੀ। [5]ਹਾਰ। *ਇਹ ਵਦਤੋਵਜਾਘਾਤ ਹੈ। ਪਹਿਲੇ ਕਹਿਣਾ ਕਿ ਕੋਈ ਦੇਵੀ ਦਾ ਵਰ ਮਿਟਾ ਨਹੀਂ ਸਕਦਾ ਫਿਰ ਕਹਿਣਾ ਕਿ ਸ਼੍ਰੀ ਗੁਰ ਨਾਨਕ ਦੇਵ ਜੀ ਦਾ ਨਾਮ ਚਿਤਾਰੋ ਨਿਸ਼ਚੇ ਤੁਹਾਡੀ ਜਿੱਤ ਹੋਵੇਗੀ, ਗੋਯਾ ਗੁਰ ਨਾਨਕ ਦਾ ਨਾਮ ਲਿਆਂ ਦੇਵੀ ਦਾ ਵਰ ਮਿਟ ਜਾਵੇਗਾ ਕਿਉਂਕਿ ਕਿਸੇ ਦੀ ਉਸ ਰਾਜੇ ਪਰ ਜਿੱਤ ਹੋਣੀ ਦੇਵੀ ਦੇ ਵਰ ਟੁੱਟਣੇ ਤੁੱਲ ਹੈ। ਜੇ ਇਸ ਭਾਵ ਨੂੰ ਇਉਂ ਨਾ ਲਈਏ ਤਾਂ ਇਉਂ ਲੱਗੇਗਾ ਕਿ ਦੇਵੀ ਵਰ ਨੂੰ ਗੁਰ ਨਾਨਕ ਦਾ ਸਿਮਰਨ ਕਟ ਸਕਦਾ ਹੈ;ਇਸ ਵਿਚ ਬੀ ਗੁਰੂ ਨਾਨਕ ਸਿਮਰਨ ਦੀ ਦੇਵੀ ਦੀ ਸ਼ਕਤੀ ਉਪਰ ਪ੍ਰਬਲਤਾ ਹੋ ਗਈ ਤੇ ਹੋਣੀ ਬੀ ਚਾਹੀਏ ਕਿਉਂਕਿ ਗੁਰ ਨਾਨਕ ਦੇ ਦੁਆਰੇ ਝਾੜੂ ਦੇਂਦੀ ਦੇਵੀ ਦੇਖੀ ਗਈ ਆਦਿ ਪ੍ਰਸੰਗ ਮੌਜੂਦ ਹਨ।

ਦਿਨਨ ਮਹਿੰ ਅਪਨੇ ਦੇਸ਼। ਗਮਨਹਿੰ,ਤਮਾਗਹੁ ਸਕਲ ਕਲੇਸ਼'॥੧੪॥ ਇਮ ਸੁਨਿ ਭੂਪਤਿ ਪਾਇ ਅਨੰਦ। ਕੀਨਿ ਬੰਦਨਾ ਦੈ ਕਰ ਬੰਦਿ। ਧਰਿ ਨਿਸ਼ਚੈ ਗਮਨਨੋ ਨਿਜ ਡੇਰੇ। ਜਾਨਹਿ-ਕਰਹਿੰ ਕਾਜ ਗੁਰ ਮੇਰੇ॥ ੫੫॥ ਨਾਂਹਿ ਤ ਦੁਰਲਭ ਹੁਤੀ ਬਿਸਾਲ। ਕਿਸ ਨੇ ਬਿਜੈ ਲਈ ਕਿਸ ਕਾਲ-। ਇਮ ਚਿਤਵਤਿ ਜਬਿ ਜਾਮਨਿ ਹੋਈ। ਨਿਜ ਨਿਜ ਥਾਨ ਥਿਰੇ ਸਭਿ ਕੋਈ॥ ੧੬॥ ਗਯੋ ਕਾਮਰੂਪਤਿ ਰਣਵਾਸ। ਅਨਿਕ ਇਸਤ੍ਰੀਅਨਿ ਜਹਾਂ ਬਿਲਾਸ। ਰੁਚਿਰ ਪ੍ਰਯੰਕ ਸੈਨ ਕੋ ਕੀਨਿ। ਸੋਵਹਿੰ[1] ਰਾਨੀ ਬੈਸ ਨਵੀਨ ॥ ੧੭॥ ਪੀਤੰਬਰ ਅਰੁ ਸਿਰ ਦਸਤਾਰ। ਮਹਿਪਾਲਕ ਨੇ ਰਖੀ ਉਤਾਰਿ। ਖੰਜਰ ਇਕ ਨ੍ਰਿਪ ਪਾਸ ਰਖੰਤਾ। ਬਸਤ੍ਰਨਿ ਬਿਖੈ ਰਖਨੋ ਦੁਤਿਵੰਤਾ[2] ॥੧੮॥ ਰਤਨ ਜਰਾਊ ਮੁਸ਼ਟ ਗਹਿਨ ਕੀ[3]। ਅਪਰ ਬਿਭੂਖਨ ਸ਼ੋਭਾ ਤਨ ਕੀ।ਸੁੰਦਰ ਚੌਂਕੀ ਪਰ ਢਿਗ ਧਰੇ।ਸਿਹਜਾ ਪਰਿ ਭੂਪਤਿ ਚਢਿ ਥਿਰੇ॥੧੯॥ ਕਰਿ ਦੇਵੀ ਕਾਮੱਖਯਾ ਨਮੋ। ਭਯੋ ਨੀਂਦ ਬਸਿ ਪਰਿ ਤਿਹ ਸਮੋ।ਨਿਸ ਮਹਿੰ ਸ਼ਸਤ੍ਰ ਬਸਤ੍ਰ ਨ੍ਰਿਪ ਕੇਰੇ। ਸਰਬ ਅਨਾਏ ਗੁਰੁ ਤਿਸ ਬੇਰੇ* ॥ ੨੦ ॥ ਦੇਵੀ ਦੇਵ ਨ ਕਿਨਹੁੰ ਹਟਾਏ। ਸਗਰੇ ਸਤਿਗੁਰ ਕੇ ਢਿਗ ਆਏ। ਭਈ ਪ੍ਰਾਤਿ ਨ੍ਰਿਪ ਖੁਲ੍ਹੇ ਬਿਲੋਚਨ।ਨਹਿੰ ਦੇਖੇ ਚਿਤ ਸੋਚਤਿ ਸੋਚਨ।੨੧॥ਨਹਿੰ ਪਾਵਤਿ ਬਿਸਮਾਵਤਿ ਮਹਾਂ।-ਹੈ ਦੇਵੀ ਇਹ ਕੌਤਕ ਕਹਾਂ-।ਅਤਿ ਚਿੰਤਾਤੁਰ ਨਰਪਤਿ ਹੋਵਾ।-ਐਸੋ ਬਿਘਨ ਨ ਕਬਿਹੂੰ ਜੋਵਾ॥੨੨॥ ਨਿਤ ਦੇਵੀ ਮੇਰੀ ਰਖਵਾਰੀ। ਆਨਿ ਸਕਹਿ ਕੋ ਬਿਘਨ ਪਸਾਰੀ। ਕੈ ਦੇਵੀ ਕੋ ਬਰ ਮਿਟਿ ਗਯੋ। ਅਸ ਕੌਤਕ ਮੇਰੇ ਢਿਗ ਭਯੋ॥੨੩॥ ਬਹੁ ਜੋਧਾ ਚਹੁੰ ਦਿਸ਼ਿ ਸਵਧਾਨ।ਕਿਸ ਬਿਧਿ ਕੋਇ ਨ ਪਹੁੰਚੈ ਆਨਿ। ਜੰਤ੍ਰ ਮੰਤ੍ਰ ਕੀ ਰੱਛਾ ਮੇਰੇ। ਕੋਇ ਨ ਆਇ ਸਕਹਿ ਮਮ ਨੇਰੇ॥ ੨੪ ॥ ਮਹਾਂ ਸ਼ਕਤਿ ਜੁਤਿ ਜਿਸ ਨੇ ਕੀਨਿ। ਸਭਿ ਦਬਾਇ ਪਟ ਆਯੁਧ ਲੀਨਿ-। ਕਰਿ ਸ਼ਨਾਨ ਨ੍ਰਿਪ ਬੈਠਨੋ ਜਬੈ। ਨ੍ਰਿਪ ਜਨਨੀ ਆਈ ਚਲਿ ਤਬੈ॥ ੨੫ ॥ ਸੁਤ ਕੋ ਅਤਿ ਦੀਨਸਿ ਉਤਸਾਹੁ। ਨਹਿੰ ਸੋਚਹੁ ਨਰਪਤਿ ਉਰ ਮਾਂਹੁ। 'ਮੈ ਹੌਂ ਭਗਤ ਚੰਡਿ ਜਗ ਮਾਤ[4]। ਬੂਝਨਿ ਕਰੌਂ ਸਕਲ ਬਿਰਤਾਂਤ॥ ੨੬ ॥ ਨਿਸ ਚਰਿੱਤ੍ਰ ਕੋ ਭੇਦ

---

[1]ਸੋਵਾ ਕਰ ਰਹੀਆਂ ਹਨ। [2]ਸ਼ੋਭਾ ਵਾਲਾ, ਚਮਕੀਲਾ। [3]ਫੜਨ ਵਾਲੀ ਮੁੱਠ। [4]ਜਗਤ ਮਾਤਾ ਚੰਡੀ ਦਾ ਭਗਤ ਹਾਂ। *ਕਵੀ ਜੀ ਦਾ ਭਾਵ ਇਹ ਹੈ ਕਿ ਗੁਪਤ ਸ਼ਕਤੀ ਨਾਲ ਮੰਗਵਾ ਲਏ।

ਬਤਾਇ। ਹੋਇ ਅੰਤ ਕੋ ਆਪ ਸਹਾਇ। ਸਦਾ ਕੁਸ਼ਲ ਅਪਨੀ ਤੂੰ ਜਾਨਿ। ਰਾਖੀ ਹਮਰੀ ਸ਼ਕਤਿ ਮਹਾਨ' ॥ ੨੭ ॥ ਇਮ ਕਹਿ ਕਰਿ ਨ੍ਰਿਪ ਜਨਨੀ ਗਈ। ਕਰਿ ਸ਼ਨਾਨ ਤਨ ਪਾਵਨ ਭਈ। ਦੇਵੀ ਕੋ ਮੰਦਿਰ ਚਲਿ ਜਾਇ। ਪੂਜਨਿ ਕੋ ਸਮਾਜ ਸਭਿ ਲਯਾਇ ॥ ੨੮ ॥ ਧੂਪ ਧੁਖਾਇ ਆਰਤੀ ਕਰੀ। ਕੁਸਮਾਂਜੁਲ ਕੀ ਬਰਖਾ ਝਰੀ। ਸਰਬ ਪ੍ਰਕਾਰ ਕ੍ਰਿਆ ਕਰਿ ਸਾਰੀ। ਮੁਖ ਤੇ ਉਸਤਤਿ ਮੰਜੁ ਉਚਾਰੀ ॥੨੯॥ ਸਭਿ ਕੋ ਦੀਨਸਿ ਦੂਰ ਹਟਾਇ।ਬੈਠੀ ਆਪ ਧਯਾਨ ਕੋ ਲਾਇ। ਤਬਹਿ ਭਵਨ ਤੇ ਬਾਨੀ ਭਈ। 'ਸੁਨਿ ਰਾਨੀ! ਨਿਸ ਮਹਿੰ ਜਿਮ ਥਈ॥੩੦॥ਤੀਨ ਲੋਕ ਪਤਿ ਕੋ ਅਵਤਾਰ।ਸ਼੍ਰੀ ਨਾਨਕ ਜਸੁ ਜਗਤ ਮਝਾਰ*।ਤਿਸ ਗਾਦੀ ਗੁਰ ਤੇਗਬਹਾਦਰ।ਜਹਾਂ ਸਿਮਰੀਅਹਿ ਤਿਸ ਥਲ ਹਾਦਰ ॥ ੩੧ ॥ ਭਗਤਿ ਰੂਪ ਅਪਨੋ ਬਪੁ ਧਾਰਸੋ। ਨੌਮੋਂ ਗੁਰੂ ਜਗਤ ਜਿਨ ਤਾਰਸੋ। ਜੋ ਸ਼ਰਧਾ ਧਰਿ ਸ਼ਰਨੀ ਪਰੈ। ਤਿਹ ਸਹਾਇਤਾ ਸਭਿ ਥਲ ਕਰੈਂ ॥ ੩੨ ॥ ਨ੍ਰਿਪਤਿ ਜੋਧਪੁਰਿ ਸੇਵਕ ਭਯੋ। ਬਿਨਤੀ ਭਨਤਿ ਸੰਗ ਨਿਜ ਲਿਯੋ। ਤੁਮ ਕੋ ਤਿਸਤੇ ਚਿੰਤਾ ਨਾਂਹੀ। ਕੁਛ ਸੰਸੈ ਨ ਕਰਹੁ ਮਨ ਮਾਂਹੀ ॥ ੩੩ ॥ ਤੁਮ ਭੀ ਤਿਸ ਕੀ ਸ਼ਰਨਿ ਸਿਧਾਰੋ† ।ਮਿਲਿ ਕਰਿ ਅਪਨੋ ਕਾਜ ਸੁਧਾਰੋ।ਰਾਜ ਅਟਲ ਨਹਿ ਮਿਟਹਿ ਤੁਮਾਰੋ।ਮੇਰੋ ਕਹਯੋ ਸਾਚ ਨਿਰਧਾਰੋ ॥ ੩੪ ॥ ਰਾਜਾ ਰਾਨੀ ਸਭਿ ਪਰਿਵਾਰ। ਤੂੰ ਭੀ ਜਾਹੁ ਸੰਗ ਤਿਨ ਧਾਰਿ[1] । ਸ਼ਰਧਾ ਧਰਿ ਦਰਸਹੁਗੇ ਜਬੈ। ਸਕਲ ਕਾਜ ਸਿਧ ਹੋਵਹਿ ਤਬੈ ॥੩੫॥ ਸ਼੍ਰੀ ਗੁਰ ਕਰਹਿਂ ਕ੍ਰਿਪਾ ਸੁ ਕ੍ਰਿਪਾਲੇ। ਸਗਰੇ ਬਿਘਨ ਬਿਨਾਸ਼ਨਿ ਵਾਲੇ[2] । ਨ੍ਰਿਪ ਜਨਨੀ ਦੇਵੀ ਤੇ ਸੁਨਿ ਕੈ। ਬੰਦਨ ਕਰੀ ਬਾਕ ਸਭਿ ਮਨਿਕੈ[2] ॥ ੩੬ ॥ ਉਠਿ ਕਰਿ ਮਹਿਪਾਲਕ ਢਿਗ ਆਈ। ਸਕਲ

---

[1]ਉਨ੍ਹਾਂ ਨਾਲ ਮਿਲਕੇ ਜਾਹੁ। (ਅ) ਮੇਰਾ ਬਚਨ ਧਾਰਕੇ ਜਾਓ । [2]ਸਾਰੇ ਵਚਨ ਮੰਨ ਕਰਕੇ।

*ਇਥੇ ਚੰਡਿਕਾ ਆਪ ਗੁਰੂ ਜੀ ਨੂੰ ਤਿੰਨ ਲੋਕਾਂ ਦੇ ਪਤੀ ਦਾ ਅਵਤਾਰ ਮੰਨ ਰਹੀ ਹੈ। ਦੇਵੀ ਤਿੰਨ ਲੋਕਾਂ ਦੇ ਪਤੀ ਦੀ ਸ਼ਕਤੀ ਕਹੀ ਹੈਨੇ ਸੋ ਤਿੰਨ ਲੋਕਾਂ ਦਾ ਪਤੀ ਉਸ ਤੋਂ ਵੱਡਾ ਹੋਇਆ, ਇਸ ਲਈ ਕਵਿ ਜੀ ਗੁਰੂ ਸਾਹਿਬ ਜੀ ਨੂੰ ਦੇਵੀ ਤੋਂ ਵਡਾ ਕਹਿ ਰਹੇ ਹਨ।

†ਦੇਵੀ ਹੁਣ ਗੁਰੂ ਜੀ ਦੇ ਸਾਹਮਣੇ ਆਪਣੀ ਅਸਮਰੱਥਾ ਦੱਸ ਰਹੀ ਹੈ ਤੇ ਕਹਿ ਰਹੀ ਹੈ ਕਿ ਤੁਸੀਂ ਬੀ ਤਿੰਨ ਲੋਕ ਪਤੀ ਦੀ ਸ਼ਰਨ ਜਾਓ ਤੇ ਉਸ ਨੂੰ ਮਿਲਕੇ ਕੰਮ ਸੁਧਾਰੋ। ਸਤਿਗੁਰੂ ਦੇ ਉਪਾਸਕਾਂ ਨੂੰ ਦੇਵੀ ਉਪਾਸਨਾਂ ਦੀ ਲੋੜ ਨਹੀਂ, ਉਨ੍ਹਾਂ ਨੂੰ ਤੀਨ ਲੋਕ ਪਤਿ ਦੇ ਅਵਤਾਰ ਗੁਰੂ ਨਾਨਕ ਦੀ ਸ਼ਰਨ ਵੱਡਾ ਆਸਰਾ ਹੈ।

ਬਾਰਤਾ ਕੋ ਸਮੁਝਾਈ। 'ਸ਼੍ਰੀ ਨਾਨਕ ਪੁਰਸ਼ੋਤਮ ਆਏ। ਸਰਬ ਦੇਸ਼ ਸਿੱਖੀ ਬਿਥਰਾਏ ॥ ੩੭ ॥ ਜੀਤੇ ਸਿੱਧ ਬਾਦ ਕੋ ਕਰੇ। ਅਪਰ ਅਜ਼ਮਤੀ ਕੇ ਮਦ ਹਰੇ। ਜਿਨਕੀ ਸਮਤਾ ਕਰੀ ਨ ਕਾਹੂੰ। ਬਿਚਰੇ ਅਖਿਲ ਜਗਤ ਕੇ ਮਾਹੂੰ ॥ ੩੮ ॥ ਤਿਸ ਗਾਦੀ ਗੁਰ ਤੇਗਬਹਾਦਰ । ਬਿਸ਼ਨ ਸਿੰਘ ਕਰਿ ਬਿਨਤੀ ਸਾਦਰ। ਅਪਨੇ ਸੰਗ ਤਿਨਹੁੰ ਕੋ ਆਨਾ । ਜਿਸ ਤੇ ਹਮਰੋ ਬਲ ਮੰਡਿ ਹਾਨਾ ॥ ੩੯ ॥ ਤਿਨ ਹੂੰ ਬਸਤ੍ਰ ਸ਼ਸਤ੍ਰ ਮੰਗਵਾਏ। ਮਿਲਨਿ ਹੇਤ ਦੇਵੀ ਫੁਰਮਾਏ। ਕ੍ਰਿਪਾ ਕਰਹਿੰਗੇ ਸ਼ਰਨੀ ਪਰੋ। ਅਵਚਲ ਰਾਜ ਆਪਨੋ ਕਰੋ'॥ ੪੦ ॥ ਸੁਨਿ ਆਇਸੁ ਕਾਮੱਖਨਾ ਕੇਰੀ। ਤਯਾਰੀ ਕਰਿ ਮਹਿਪਾਲ ਘਨੇਰੀ। ਸਕਲ ਕੁਟੰਬ ਸੰਗ ਨਿਜ ਲੀਨਿ। ਗਮਨਯੋਂ ਤਬਿ ਮਹਿਪਾਲ ਪ੍ਰਬੀਨ ॥ ੪੧ ॥ ਪਹੁੰਚਯੋ ਬ੍ਰਹਮ ਪੁੱਤ੍ਰ ਤਟ ਜਾਈ। ਸੁੰਦਰ ਦ੍ਰਿਢ ਨੌਕਾ ਮੰਗਵਾਈ। ਭਯੋ ਅਰੂਢਨਿ ਜਲ ਪਰ ਚਲੀ।ਮਹਿਪਤਿ ਲਏ ਉਪਾਇਨ ਭਲੀ ॥੪੨॥ ਦਿਵਸ ਬਿਤੀਤਯੋ ਉਤਰਤਿ ਪਾਰ। ਪਹੁੰਚਯੋ ਸੰਧਯਾ ਸਮੈ ਉਦਾਰ*। ਊਚ ਦਮਦਮੇ ਗੁਰੂ ਬਿਰਾਜੈ। ਲਸ਼ਕਰ ਨਿਕਟਿ ਸੁਨਤਿ ਬਜਿ ਬਾਜੈ[1] ॥ ੪੩ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ ਰਾਸੇ 'ਕਾਮਰੂ ਪਤਿ' ਪ੍ਰਸੰਗ ਬਰਨਨੰ ਨਾਮ ਨਵਮੋ ਅੰਸੂ ॥ ੯ ॥

੧੦. [ਆਸਾਮ ਪਤੀ ਗੁਰੂ ਜੀ ਦੀ ਸ਼ਰਨ]।

ਦੋਹਰਾ ॥ ਉਤਰਿ ਨਰੇਸ਼ੁਰ ਤਰੀ ਤੇ ਆਗੇ ਕਰੇ ਅਕੋਰ ।ਨਗਨ ਚਰਨ ਤੇ ਗਮਨ ਕਰਿ ਸਭਿ ਕੁਟੰਬ ਕਰ ਜੋਰਿ ॥ ੧ ॥ ਚੌਪਈ ॥ ਸ਼ਰਧਾ ਕਰੇ ਭਾਉ ਉਰ ਧਾਰਾ। ਸ਼੍ਰੀ ਸਤਿਗੁਰ ਕੇ ਨਿਕਟਿ ਪਧਾਰਾ। 'ਸ਼ਰਨਿ ਸ਼ਰਨਿ' ਕਰਿ ਪਰਯੋ ਅਗਾਰੀ। ਪਦ ਅਰਬਿੰਦ ਬੰਦਨਾ ਧਾਰੀ ॥ ੨ ॥ 'ਦੇਸ਼ ਕਾਮਰੂ ਕੋ ਮੈਂ ਰਾਜਾ। ਤੁਮ ਢਿਗ ਆਯੋ ਤਯਾਗਿ ਸਮਾਜਾ।ਹਿੰਦੁਨਿ ਕੇ ਅਲੰਬ ਤੁਮ ਅਹੋ। ਦਾਸਨਿ ਬ੍ਰਿੰਦ ਸਹਾਇਕ ਰਹੋ ॥ ੩ ॥ ਦੇਵੀ ਕੀ ਆਇਸੁ ਕੇ ਸਾਥ। ਆਏ ਸ਼ਰਨਿ ਤਿਹਾਰੀ ਨਾਥ ! ਜਯੋਂ ਭਾਵਹਿ ਤਯੋਂ ਕੀਜਹਿ ਅਬੈ। ਤੁਮ ਆਗਯਾ ਅਨੁਸਾਰੀ ਸਬੈ ॥ ੪ ॥ ਤਊ ਏਕ ਸੁਨੀਅਹਿ ਗੁਰੂ ਸ੍ਵਾਮੀ। ਸਭਿ ਬਿਧਿ ਸਮਰਥ ਅੰਤਰਜਾਮੀ। ਹਮ ਹਿੰਦੂ ਗੁਰੂ ਕੇ ਸਿੱਖ ਅਹੈਂ[2] । ਸਗਰੋ ਦੇਸ਼ ਮਾਨਤੋ ਰਹੈ ॥ ੫ ॥ ਅਬਿ ਤੁਰਕੇਸ਼ੁਰ ਕੇ ਬਸਿ ਮਾਂਹੀ । ਗੋਰਹੁ ਹਮਹਿੰ, ਜੋਗਤਾ ਨਾਂਹੀ। ਉਚਿਤ ਸਹਾਇਕ ਹੋਵਨਿ ਹਮਰੇ।ਹਿੰਦੂ ਸਭਿ ਅਲੰਬ ਹੈਂ ਤੁਮਰੇ' ॥ ੬ ॥ ਸੁਨਿ ਬਿਨਤੀ ਗੁਰ ਭਏ ।ਕ੍ਰਿਪਾਲ। ਲੈ ਦਸਤਾਰ ਆਪ

[1]ਲਸ਼ਕਰ ਨੇੜੇ ਹੋਣ ਤੇ ਬਾਜੇ ਵਜਦੇ ਸੁਨਾਈ ਦਿੰਦੇ ਸਨ। [2]ਗੁਰੂ ਜੀ ਦੇ (ਭਾਵ ਆਪਦੇ) ਸਿੱਖ ਹਾਂ।

*ਪਾ:—ਉਦਾਰ ।

ਕਰ ਨਾਲ[1]। ਨ੍ਰਿਪ ਕੇ ਸੀਸ ਧਰੀ ਜਿਸ ਕਾਲਾ। ਜਾਗੇ ਜਿਸ ਕੇ ਭਾਗ ਬਿਸਾਲਾ ॥ ੭ ॥ ਮੋਹ ਭਰਮ ਕੇ ਜਟਤਿ ਕਪਾਟ। ਛੁਟਕ ਗਏ* ਭਾ ਔਰੈ ਠਾਟ। ਪੁਨ ਦੁਪਟਾ ਸੁੰਦਰ ਤਿਹ ਦਯੋ। ਕਰੁਨਾ ਧਾਰਿ ਨਿਹਾਲ ਸੁ ਕਿਯੋ॥ ੮ ॥ ਖੰਜਰ ਸ਼ਸਤ੍ਰ ਨਹੀਂ ਇਕ ਦੀਨਿ। ਸ਼੍ਰੀ ਪ੍ਰਭੁ ਨਿਜ ਢਿਗ ਰਾਖਨਿ ਕੀਨਿ।'ਭੋ ਭੂਪਤਿ! ਤੁਮ ਭਾਖਜੋ ਜੈਸੇ।ਹਮ ਭੀ ਕਰਜੋ ਚਹਤਿ ਹੈਂ ਤੈਸੇ ॥੯ ॥ ਕੋਇ ਨ ਚਿੰਤਾ ਚਿਤ ਮਹਿੰ ਕਰੀਅਹਿ। ਹਮਰੇ ਬਾਕਨਿ ਕੋ ਅਨੁਸਰੀਅਹਿ। ਦੁਹਿ ਦਿਸ਼ਿ ਜੈਸੇ ਹੋਇ ਸੁਖੈਨ। ਦੇਸ਼ ਬਿਖੈ ਜਿਸ ਤੇ ਤੁਹਿ ਭੈ ਨ' ॥੧੦॥ ਕਰਾਮਾਤ ਦੀਰਘ ਕੋ ਦੇਖਿ। ਸ਼ਰਧਾ ਧਾਰਤਿ ਹਰਖ ਵਿਸ਼ੇਖ। ਹਾਥ ਜੋਰਿ ਪੁਨ ਬਿਨਤੀ ਕਹੈ। 'ਹਿੰਦੂ ਧਰਮ ਹਮਾਰੋ ਅਹੈ ॥ ੧੧ ॥ ਕਰਹੁ ਸਹਾਇ ਦਾਸ ਕੀ ਐਸੇ। ਨਹੀਂ ਤੁਰਕ ਕੋ ਦੇਖੈਂ ਕੈਸੇ। ਜਮਨ ਸੰਗ ਤੇ ਹਾਨਹਿ ਧਰਮ। ਬੋਲਨਿ,ਮਿਲਨਿ,ਸਪਰਸ਼[2] ਅਧਰਮ[3] ॥ ੧੨ ॥ ਗੁਰ ਕੀ ਆਗਜ਼ਾ ਧਰਮ ਹਮਾਰੇ। ਹਰਨਿ ਭਰਨਿ ਪ੍ਰਭੁ ਕਰਨੇ ਹਾਰੇ।ਆਇਸੁ ਤੁਰਕੇਸ਼ੁਰ ਕੀ ਜੋਇ।ਹਮ ਤੇ ਨਹੀਂ ਮਨਾਵਹੁ ਸੋਇ॥੧੩॥ ਇਹੁ ਕਾਰਜ ਪ੍ਰਭੁ ਬਡੋ ਹਮਾਰੋ। ਅਪਰ ਕਹੋ ਜਿਮ,ਹੈਂ ਅਨੁਸਾਰੋ[4]। ਸਤਿਗੁਰੁ ਕ੍ਰਿਪਾ ਧਾਰਿ ਤਬਿ ਕਹਜੋ। 'ਹਮ ਤਿਮ ਕਰਹਿਂ ਜਿਮਹਿ ਤੁਮ ਚਹਜੋ॥ ੧੪ ॥ ਬਿਸ਼ਨ ਸਿੰਘ ਧਰਮਾਤਮ ਰਾਜਾ। ਹਮਹੁ ਭਰੋਸੇ ਸਾਜਜੋ ਕਾਜਾ। ਰਿਦੈ ਸਰਲ ਛਲ ਰੰਚਕ ਨਾਂਹੀ। ਚਲਹਿ ਅਬਹਿ ਹਮ ਆਇਸੁ ਮਾਂਹੀ ॥ ੧੫ ॥ ਤਿਸ ਸੋਂ ਮਿਲਹੁ ਸੰਧਿ ਕਰਿ ਲੀਜੈ। ਅਪਨੋ ਕਾਜ ਸੁਧਾਰਨਿ ਕੀਜੈ। ਨਹੀਂ ਤੁਰਕ ਸੋਂ ਮੇਲਾ ਹੋਇ। ਹਰਖਤਿ ਰਹਹੁ ਪਰਸਪਰ ਦੋਇ[5] ॥ ੧੬ ॥ ਸੁਨਿ ਕਰਿ ਕਹਜੋ 'ਗੁਰੂ ਗਤਿ ਦੈਨ! ਰਾਵਰ ਕੋ ਹਮ ਮਾਨਜੋ ਬੈਨ। ਤਊ ਏਕ ਬਿਨਤੀ ਸੁਨਿ ਲੀਜੈ। ਲਸ਼ਕਰ ਮੈਂ ਬਹੁ ਤੁਰਕ ਜਨੀਜੈ ॥ ੧੭॥ ਤਿਨਹੁੰ ਨ ਹੇਰੈਂ ਆਨ ਹਮਾਰੇ[6]।ਅਰੁ ਨਹਿ ਮਿਲਹਿਂ ਆਇ ਇਸ† ਪਾਰੇ[6]। ਬ੍ਰਹਮ ਪੁੱਤ੍ਰ ਕੇ ਪਾਰ ਜਿ ਆਵਹੁ। ਪਾਵਨ ਚਰਨ ਆਪਨੇ ਪਾਵਹ ॥੧੮॥ ਦੇਸ਼

[1]ਹੱਥ ਨਾਲ। [2]ਛੁਹਣਾ। [3]ਧਰਮ ਨਹੀਂ ਹੈ। [4]ਅਸੀਂ ਅਨੁਸਾਰ ਹਾਂ। [5]ਸਾਡੀ ਸੁਰੰਦ ਕੀਤੀ ਹੋਈ ਹੈ ਕਿ ਤਿਨ੍ਹਾਂ ਨੂੰ ਨਾ ਦੇਖੀਏ। [6](ਤੇ ਅਸੀਂ ਬੀ) ਇਸ ਪਾਰ ਆਕੇ ਮਿਲਣਾ ਨਹੀਂ(ਚਾਹੁੰਦੇ)।

*ਦੇਵੀ ਭੇਟ ਨਾਲ ਰਾਜੇ ਦੇ ਅਜੇ ਤੁਕ ਮੋਹ ਭਰਮ ਦੇ ਕਪਾਟ ਨਹੀਂ ਖੁੱਲ੍ਹੇ ਸਨ, ਸਤਿਗੁਰੂ ਦੇ ਸਪਰਸ਼ ਨਾਲ ਏਹ ਕਪਾਟ ਖੁੱਲ੍ਹ ਗਏ। ਇਸ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਲਿਖਿਆ ਹੈ। "ਤੂ ਕਹੀਅਤ ਹੀ ਆਦਿ ਭਵਾਨੀ॥ ਮੁਕਤਿ ਕੀ ਬਰੀਆ ਕਹਾ ਛਪਾਨੀ॥"

†ਪਾ:—ਕਿਸ।

ਪੁਨੀਤ ਕਰਹੁ ਤੁਮ ਆਇਸਗਰੇ ਨਰ ਸ਼ੁਭ ਦਰਸ਼ਨ ਪਾਇ।ਹੋਇ ਕ੍ਰਿਤਾਰਥ ਦੇਹਿ ਉਪਾਇਨ । ਸੀਸ ਸਪਰਸ਼ਹਿ ਰਾਵਰਿ ਪਾਇਨ ॥ ੧੯ ॥ ਬਿਸ਼ਨ ਸਿੰਘ ਕੋ ਲੇ ਕਰਿ ਸਾਥ । ਆਵਹੁ ਦੇਸ਼ ਤਿਸੀ ਗੁਰ ਨਾਥ । ਤਹਿੰ ਦੋਨਹੁੰ ਕੋ ਕਰਹੁ ਮਿਲਾਪ । ਦੁਹਿ ਦਿਸ਼ਿ ਮਾਨਹਿ ਕਹੋ ਜੁ ਆਪਿ' ॥੨੦॥ ਸਤਿਗੁਰ ਕਹਜੋ[1]ਇਸੀ ਬਿਧਿ ਹੋਇ । ਤੋਰੇ ਬਿੱਪ੍ਰੈ ਕਰਹਿ ਨ ਕੋਇ।ਜਥਿ ਕੋ ਆਨਿ ਸ਼ਰਨ ਤੈਂ ਪਰਜੋ । ਹਮ ਚਹਿ ਦੋਨਹੁੰ ਕੋ ਭਲ ਕਰਜੋ' ॥ ੨੧ ॥ ਸਾਦਰ ਗੁਰੂ ਦਯੋ ਸਿਰੁਪਾਇ। ਬੰਦਨ ਕਾਰ ਗਮਨਜੋ ਤਥਿ ਰਾਇ । ਨਿਸ ਮਹਿੰ ਨੌਕਾ ਪਰ ਚਢਿ ਗਯੋ । ਪ੍ਰਾਪਤਿ ਭੁਵਨ ਆਪਨੇ ਭਯੋ ॥ ੨੨॥ ਭਈ ਪ੍ਰਾਤਿ ਨਿਜ ਦਾਸ ਪਠਾਯੋ । ਬਿਸ਼ਨ ਸਿੰਘ ਕੋ ਨਿਕਟਿ ਬੁਲਾਯੋ । ਕੀਨਿ ਬੰਦਨਾ ਬੈਠਜੋ ਪਾਸ । ਭਨਤਿ ਬਿਨੈ 'ਮੈਂ ਹੌਂ ਤੁਮ ਦਾਸ' ॥੨੩॥ ਸ਼੍ਰੀ ਗੁਰੂ ਤੇਗਬਹਾਦੁਰ, ਸਾਰੋ । ਬਿਤਜੋ ਬ੍ਰਿੱਤੰਤ ਬਤਾਇ ਉਦਾਰੋ।'ਥਿਜੈ ਭਈ ਤੋਰੀ ਸਭਿ ਰੀਤਿ। ਜਿਨਕੋ ਸਕਜੋ ਨ ਕੋਊ ਜੀਤ ॥ ੨੪ ॥ ਸੋ ਤੁਝ ਮਿਲੈ ਉਪਾਇਨ[2] ਦੈ ਹੈ। ਮੰਤ੍ਰਨਿ ਬਲ ਜੋ ਬਸ ਨਹਿੰ ਹ੍ਵੈ ਹੈ । ਰਾਜਪੂਤ ਲਿਹੁ ਸੰਗ ਹਜ਼ਾਰ । ਬਲੀ ਤੁਰੰਗਨ ਕੇ ਅਸਵਾਰ ॥੨੫ ॥ ਆਜ ਕਰਹੁ ਤਮਾਰੀ ਸਭਿ ਭਾਂਤਿ । ਤਰੀਅਨਿ[3] ਚਢਹੁ ਹੋਤਿ ਹੀ ਪ੍ਰਾਤਿ' । ਸੁਨਿ ਨ੍ਰਿਪ ਕੇ ਅਨਦ ਬਡ ਭਯੋ । ਜਨੁ ਨਵ ਨਿੱਧਨਿ ਕੋ ਹਰਿ ਲਯੋ ॥ ੨੬॥ ਬਾਰੰਬਾਰ ਬੰਦਨਾ ਠਾਨਤਿ । 'ਹੈ ਪ੍ਰਭੁ ! ਨਿਜ ਜੀਵਨ ਅਧਿ ਜਾਨਤਿ । ਪ੍ਰਾਨ ਦਾਨ ਮੋਕੋ ਤੁਮ ਦੀਨਸਿ । ਸਗਰੇ ਕਾਜ ਸੁਧਾਰਨਿ ਕੀਨਸਿ' ॥ ੨੭ ॥ ਇੱਤਮਾਦਿਕ ਕਹਿ ਬਿਨੈ ਬਡਾਈ । ਸਿਵਰ ਜਾਇ ਤਮਾਰੀ ਕਰਿਵਾਈ । ਰਾਜਪੂਤ ਭਟ ਏਕ ਹਜ਼ਾਰੇ । ਬੀਨ ਬੀਨ ਕੀਨਸਿ ਸਭਿ ਨਮਾਰੇ ॥ ੨੮ ॥ ਸ਼ਸਤ੍ਰ ਬਸਤ੍ਰ ਸ਼ੁਭ ਧਾਰਨ ਹਾਰੇ । ਕਹਜੋ 'ਅਰੂਢਹੁ ਹੋਤਿ ਸਕਾਰੇ' । ਨਿਸਾ ਬਿਖੈ ਤਮਾਰੀ ਕਰਿ ਸੋਯੋ । ਬਡੀ ਭੋਰ ਉਠਿ ਕਾਰਜ ਜੋਯੋ ॥ ੨੯ ॥ ਕਰਿ ਸ਼ਨਾਨ ਪਟ ਆਯੁਧ ਧਾਰੇ । ਮਿਲਿ ਸਤਿਗੁਰ ਕੋ ਕੀਨਸਿ ਤਮਾਰੇ । ਸਿਵਕਾ ਪਰ ਨ੍ਰਿਪ ਕੇ ਸਗ ਚਾਲੇ । ਚਢਿ ਤਰੀਅਨਿ[4] ਪਰ ਨੀਰ ਬਿਸਾਲੇ ॥ ੩੦ ॥ ਪਹੁੰਚੇ ਪਾਰ ਜਾਇ ਕਰਿ ਜਥੈ । ਸੁਨਜੋ ਕਾਮਰੂ ਪਤਿ[5] ਨੇ ਤਥੈ । ਕੁਛ ਤੁਰੰਗ ਅਰੁ ਬਸਤ੍ਰ ਬਿਸਾਲੇ । ਦਰਬ ਲਯੋ ਕੋਤਿਕ ਸੰਗ ਚਾਲੇ ॥ ੩੧ ॥ ਅਪਰ ਉਪਾਇਨ ਆਛੀ ਕੋਈ । ਉਪਜਹਿ ਤਿਸੀ ਦੇਸ਼ ਮਹਿੰ ਜੋਈ । ਆਇ ਮਿਲਜੋ

[1]ਤੇਰੇ ਉਲਟ ਕੁਛ ਨਹੀਂ ਕਰਾਂਗੇ । [2]ਨਜ਼ਰਾਨਾ । [3]ਏੜੀਆਂ (ਉਪਰ) । [4]ਕਾਮਰੂ+ ਪਤੀ ।

ਭੂਪਤਿ ਕੇ ਸਾਥ। ਦੁਹਨਿ ਬੀਚ ਬੈਠੇ ਗੁਰੁ ਨਾਥ ॥ ੩੨ ॥ ਲੈਨਿ ਦੈਨਿ ਜੋਤਿਕ ਮਨ ਭਾਯੋ। ਸ਼੍ਰੀ ਪ੍ਰਭੁ ਦੋਨੋਂ ਤੇ ਕਰਿਵਾਯੋ।ਭਈ ਮਿੱਤ੍ਰਤਾ ਆਪਸ ਮਾਂਹੀ। ਬਧਯੋ ਪ੍ਰੇਮ ਰਸ ਉਰ ਹਰਖਾਹੀ ॥ ੩੩ ॥ ਆਪਸ ਮਹਿੰ ਪਲਟੀ ਦਸ਼ਤਾਰ[1]। ਮਿਲੇ ਅੰਕ ਭਰਿ ਭੁਜਾ ਪਸਾਰਿ। ਭਨਤਿ ਪਰਸਪਰ ਮਧੁਰੇ ਬੈਨ। ਹਰਖਤਿ ਪਿਖਤਿ ਸਮੁਖ ਕਰਿ ਨੈਨ ॥ ੩੪ ॥ ਦੋਸ਼ ਕਾਮਰੁ ਕੈਰ ਨਰੋਸ਼। ਸਤਿਗੁਰੁ ਸੋਂ ਕਹਿ ਬਿਨੈ ਵਿਸ਼ੇਸ਼। "ਕੋ ਇਕ ਚਿੰਨ੍ਹ ਆਪ ਅਬਿ ਦੀਜੈ। ਹਮ ਪਰ ਕਰੁਨਾ ਧਾਰਿ ਪ੍ਰਸੀਜੈ ॥ ੩੫ ॥ ਪਗ ਕੀ ਪਨਹੀ ਕੈ ਹਮ ਦੇਹੁ। ਸਕਲ ਦੇਸ਼ ਪੂਜਹਿਗੋ ਏਹੁ। ਅਪਰ ਵਸਤੁ ਕੈ ਦਿਹੁ ਇਸ ਦੇਸ਼। ਜਿਸ ਤੇ ਸ਼ਰਧਾ ਧਰਹਿੰ ਵਿਸ਼ੇਸ਼[2] ॥ ੩੬ ॥ ਇਮ ਰਾਜਾ ਕੋ ਪ੍ਰੇਮ ਪਰੇਖਾ। ਕ੍ਰਿਪਾ ਦ੍ਰਿਸ਼ਟਿ ਤੇ ਤਿਸਕੋ ਦੇਖਾ। ਸ਼੍ਰੀ ਗੁਰੁ ਅਪਨੋ ਧਨੁਖ ਸੰਭਾਰਾ। ਤਰ-ਕਸ਼ ਤੇ ਇਕ ਬਾਨ ਨਿਕਾਰਾ ॥ ੩੭ ॥ ਧਰਿ ਕੈ ਜੋਹ ਕਾਨ ਲਗ ਤਾਨਾ। ਦੇਖਯੋ ਸਨਮੁਖ ਬਿਟਪ ਨਿਸ਼ਾਨਾ। ਤਿਸ ਕੋ ਤਾਕਿ ਧਨੁਖ ਤੇ ਤਜਾਗਯੋ। ਬਡੇ ਬੇਗ ਤੇ ਤਰੁਵਰੁ ਲਾਗਯੋ ॥ ੩੮ ॥ ਭਲਕਾ ਭਈ ਪਾਰ ਇਮ ਗਯੋ[3]। ਦੁਹਿ ਦਿਸ਼ਿ ਤਨਕ ਤਨਕ ਦਿਖ ਪਯੋ। ਸਤਿਗੁਰੁ ਕਹਯੋ "ਚਿੰਨ੍ਹ ਇਹ ਥਾਨ। ਪੂਜਹਿੰ ਸਗਰੇ ਸ਼ਰਧਾ ਠਾਨਿ ॥੩੯॥ ਬਿਘਨ ਦੇਸ਼ ਮਹਿੰ ਜੋ ਹੁਇ ਜਾਵੈ। ਇਸ ਕੌ ਮਾਨਹੁ ਤੁਰਤ ਮਿਟਾਵੈ। ਜੋ ਬਾਂਛਹਿ ਫਲ ਕਿਸ ਬਿਧਿ ਕੋਇ। ਇਸ ਪੂਜਹਿ ਸੋ ਪ੍ਰਾਪਤਿ ਹੋਇ ॥੪੦ ॥ ਦਿਵਸ ਆਜ ਕੋ ਕੀਜਹਿ ਮੇਲਾ। ਸਕਲ ਦੇਸ਼ ਨਰ ਕਰਹੁ ਸਕੇਲਾ। ਮਾਨਹੁ ਮਹਾਂ ਮਹਾਤਮ ਪਾਵਹੁ। ਧੂਪ ਦੀਪ ਨਈਵੇਦ[4] ਚਢਾਵਹੁ ॥੪੧॥ ਸੁਨਿ ਸ਼ਰਧਾ ਧਰਿ ਭੂਪਤਿ ਠਾਨੀ। ਥਿੱਪ੍ਰ ਬਿਠਾਰਨ ਕਰਿ ਇਸਥਾਨੀ[5]। ਨਿਤ ਪੰਚਾਮ੍ਰਿਤ ਕੋ ਕਰਿਵਾਇ। ਆਨਹਿ ਤਹਾਂ ਦੇਹਿ ਥਰਤਾਇ ॥ ੪੨ ॥ ਸਰਬ ਭਾਂਤਿ ਕੀ ਪੂਜ ਕਰਾਇ। ਮਨ ਬਾਂਛਤਿ ਤਹਿੰ ਤੇ ਫਲ ਪਾਇ। ਇਮ ਸਤਿਗੁਰੁ ਨ੍ਰਿਪ ਦੁਹੂ ਮਿਲਾਏ। ਸਭਿਕੇ ਸੁਨਤਨੋਂ ਬਾਕ ਅਲਾਏ ॥ ੪੩ ॥ "ਤੁਮ ਦੋਨਹੁ ਭੂਪਤਿ ਬੁਧਿ-ਵੈਤੇ। ਹਮ ਤੇ ਸੁਨਹੁ ਬਾਕ ਹਿਤਵੈਤੇ। ਇਹੁ ਖੰਜਰ ਹਮ ਗਾਡਹਿੰ ਅਵਨੀ। ਬਸਦੀ ਤਹਾਂ ਬਸਾਵਹਿੰ ਰਵਨੀ[6] ॥ ੪੪ ॥ ਹੱਦ ਕਰਹਿੰ ਦੁਹਿੰ ਰਾਜਨਿ ਕੇਰੀ। ਰਹਿ ਪਤਿਸ਼ਾਹੀ ਸੈਨ ਘਨੇਰੀ। ਇਤ ਇਹ ਰਹੈ ਨ ਆਰੀ

---

[1]ਪਗ ਵਟਾ ਲਈ। [2]ਇਸ ਤਰ੍ਹਾਂ ਤੀਰ ਗਿਆ ਕਿ ਮੁਖੀ ਪਾਰ ਹੋ ਗਈ। [3]ਪ੍ਰਸ਼ਾਦਿ, ਭੇਟ। [4]ਇਸ ਥਾਨ ਵਿਚ (ਪੁਜਾਰੀ ਕਰਕੇ)। (ਅ) ਸਥਾਨ ਪਰੀ। [5]ਸੁੰਦਰ।

ਜਾਵੈ। ਨਹਿ ਬਿਰੋਧ ਕੋ ਬਹੁਰ ਉਠਾਵੈ॥ ੪੫ ॥ ਪਾਤਿਸ਼ਾਹਿ ਕੀ ਚੌਕੀ ਰਹੈ। ਤਹਿ ਹਮ ਗ੍ਰਾਮ ਬਸਾਯਹੁ ਚਹੈਂ। ਗ੍ਰਾਮ ਬਸਾਵਹਿ ਹਦ ਕੇ ਹੋਤੁ'। ਨ੍ਰਿਪ ਸੁਨਿ ਦੋਨਹੁੰ ਹਰਖ ਸਮੇਤ॥੪੬॥ਆਪਹੁ ਅਪਨੀ ਕਰਿ ਮਿਰਜਾਦਾ। ਦੁਹਿ ਦਿਸ਼ਿ ਚਹੈਂ ਧਰੇ ਅਹਿਲਾਦਾ। ਗੁਰ ਕੋ ਬਾਕ ਮਾਨਿ ਕਰਿ ਨੀਕ'। ਆਦਰ ਕਰਨੋ ਬਿਸ਼ਨ ਸਿੰਘ ਜੀ ਕਾ॥ ੪੭ ॥ ਕੰਚਨ ਬਸਤ੍ਰ ਤੁਰੰਗਮ ਦੀਨੇ। ਦੇ ਕਰਿ ਧਨ ਸਨਮਾਨਤਿ ਕੀਨੋ। ਲੈ ਕਰ ਬਿਦਾ ਭਏ ਚਲਿ ਆਏ। ਚਢਿ ਨੌਕਾ ਨਦ ਤੇ ਉਤਰਾਏ॥ ੪੮॥ ਆਵਤਿ ਬਿਜੈ ਨਿਸ਼ਾਨ[1] ਬਜਾਯਹੁ।ਤੋਪ ਤੁਪਕ ਸ਼ਲਖੈਂ ਛਡਵਾਯਹੁ। ਲਿਖਨੋ ਫਤੇਨਾਮਾ ਤਤਕਾਲ। ਦਿੱਲੀ ਪਠਨੋ ਬੇਗ ਕੇ ਨਾਲ ॥ ੪੯॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਾਦਸ਼ ਰਾਸੌ 'ਦ੍ਵੈ ਭੂਪਨ ਮੇਲ' ਪ੍ਰਸੰਗ ਬਰਨਨੰ ਨਾਮ ਦਸਮੋ ਅੰਸੂ॥ ੧੦ ॥

੧੧. [ਰਾਜੇ 'ਰਾਮ' (ਰਤਨ ਰਾਇ ਦੇ ਪਿਤਾ) ਨੂੰ ਪੁੱਤ੍ਰ ਦਾ ਵਰ]।

ਦੋਹਰਾ॥ ਸ਼੍ਰੀ ਸਤਿਗੁਰੁ ਨਦ ਤੇ ਉਤਰਿ ਆਇ ਦਮਦਮੇ ਥਾਨ।ਧਰਮਸਾਲ ਸੁੰਦਰ ਰਚੀ ਮਿਲੇ ਸਿੱਖਨ ਗਨ ਆਨਿ॥ ੧ ॥ ਚੌਪਈ ॥ ਜਹਿਂ ਧੋਬਨਿ ਕੋ ਥ੍ਰਿੱਛ ਟਿਕਾਯਹੁ। ਏਕ ਗ੍ਰਾਮ ਤੌ ਤਹਾਂ ਬਸਾਯਹੁ। ਅਪਰ ਥਾਨ ਖੰਜਰ ਜੌ ਲਹਯੋ। ਅਵਨੀ ਬਿਖੈ ਗਾਡ ਸੋ ਦਯੋ॥ ੨ ॥ ਤਹਿਂ ਇਕ ਗ੍ਰਾਮ ਬਸਾਯੋ ਭਾਰੀ। ਖੰਜਰ ਤਾਂਕੋ ਨਾਮ ਉਚਾਰੀ।ਪਾਤਿਸ਼ਾਹਿ ਕੀ ਕੇਤਿਕ ਸੈਨਾ। ਤਹਾਂ ਟਿਕਾਵਨਿ ਕੀਨਿ ਸੁਖੈਨਾ॥ ੩॥ ਹੱਦ ਕਰੀ ਦੁਇ ਰਾਜਨਿ ਕੇਰੀ। ਜਿਸ ਤੇ ਉਠਹਿ ਬਿਰੋਧ ਨ ਫੇਰੀ। ਦੁਹਿ ਦਿਸ਼ਿ ਕੋ ਕਰਿ ਹਰਖ ਸਮੇਤ। ਆਪ ਆਪਨੇ ਰਾਜ ਸੁਚੇਤ॥ ੪॥ ਦੇਸ਼ ਕਾਮਰੂ ਕੇਰ ਬਰੋਬਰ। ਅਪਰ ਰਾਜ ਇਕ ਤਹਾਂ ਹੁਤੌ ਬਰ। ਰਾਜਾ 'ਰਾਮ' ਨਰੇਸ਼ੁਰ ਨਾਮ[2]। ਪੁੱਤ੍ਰ ਨ ਉਪਜਨੋ ਤਿਸ ਕੇ ਧਾਮ॥ ੫॥ ਕਰਿ ਉਪਚਾਰ ਹਾਰਿ ਕਰਿ ਰਹਨੋ। ਕਿਸ ਬਿਧਿ ਤੇ ਨਹਿਂ ਨੰਦਨ ਲਹਨੋ।ਸ਼੍ਰੀ ਗੁਰ ਤੇਗਬਹਾਦਰ ਪੂਰੇ।ਇਨਕੋ ਫੈਲਨੋ ਜਸੁ ਬਹੁ ਰੂਰੇ॥ ੬ ॥ ਕੇਤਿਕ ਬਰਖ ਬਿਤੇ ਇਸਥਾਨ[3]। ਧਾਂਤੇ ਜਸੁ ਤਹਿ ਬਿਦਤ ਮਹਾਨ। ਲਘੁ ਦੀਰਘ ਬਹੁ ਕਰਹਿਂ ਉਚਾਰਨਿ। ਸ਼੍ਰੀ ਗੁਰ ਦੇਤਿ ਕਾਮਨਾ ਸਾਰਨ[4]॥ ੭ ॥ ਹੁਇ ਸੇਵਕ ਜੋ ਸੇਵਾ ਕਰੈ। ਰਿਦੇ ਕਾਮਨਾ ਸ਼ਰਧਾ ਧਰੈ। ਮਨ ਬਾਂਛਤਿ ਪਾਵੈ ਝਤਕਾਲਾ। ਦੁਰਹਿ ਬਾਕ ਜਿਨ ਕੇਰ ਉਤਾਲਾ॥ ੮॥

---

[1]ਜੈ ਦਾ ਚੌਂਸਾ। [2]ਰਾਜੇ ਦਾ ਨਾਮ ਸੀ 'ਰਾਮ'। [3]ਤਿਸ ਕਾਮ ਰੂਪ ਦੇਸ਼ ਵਿਖੇ (ਸ਼੍ਰੀ ਗੁਰੂ ਜੀ ਦੇ) ਕਈ ਵਰ੍ਹੇ ਬਿਤੀਤ ਹੋਏ। [4]ਪੂਰੀਆਂ ਕਰ ਦਿੰਦੇ ਹਨ। (ਅ) ਸਾਰਿਆਂ ਨੂੰ.....।

ਅਨਿਕ ਨਰਨਿ ਪੁੱਤ੍ਰਨਿ ਬਰ ਪਾਵਾ। ਕਿਨ ਸੇਵਤਿ ਬਪੁ[1] ਰੋਗ ਮਿਟਾਵਾ। ਹੁਤੇ ਦਾਰਿਦੀ ਬਿਨੈ ਕਰੈਤੇ। ਸੋ ਧਨਾਢ ਹੋਏ ਸੁਖਵੈਤੇ ॥੯॥ ਜੋ ਅਨਜਾਨ ਅਨਾਦਰ ਕਰੈ। ਤਿਹ ਤਤਕਾਲ ਆਪਦਾ ਪਰੈ। ਨਿਕਸਹਿ ਬਾਕ ਬਦਨ ਤੇ ਜੈਸੇ। ਬਿਨਾ ਬਿਲਮ ਫੁਰਿ, ਬਨਿ ਹੈਂ ਤੈਸੇ ॥ ੧੦ ॥ ਲੋਕ ਸੈਂਕਰੇ ਆਇ ਸਮੀਪ। ਹੋਇੰ ਬਾਕ ਤੇ ਰੰਕ ਮਹੀਪ[2]। ਭੂ* ਬਸਾਪਨੋ ਤਿਸ ਦੇਸ਼ ਮਝਾਰੇ। ਸਾਦਰ ਆਵਹਿੰ ਸਿੱਖੀ ਧਾਰੇ ॥ ੧੧ ॥ ਤਿਸ ਨ੍ਰਿਪ ਕੀ ਰਾਨੀ ਨੇ ਸੁਨਨੋਂ। ਬਹੁਤਨਿ ਜਾਇ ਗੁਰੂ ਜਸੁ ਭਨਨੋਂ।ਪੁੱਤ੍ਰ ਕਾਮਨਾਵਾਨ ਮਹਾਨੀ। ਨਿਸ ਬਾਸੁਰ ਚਿਤਵਤਿ ਦੁਖ ਸਾਨੀ ॥ ੧੨ ॥ ਖਾਨ ਪਾਨ ਪਹਰਿਨਿ ਅਰੁ ਦੋਨਾ।ਜਿਸ ਮਨ ਰੁਚਹਿ ਨਹੀਂ ਸੁਖ ਲੇਨਾ।ਗੁਰੁ ਜਸੁ ਸੁਨਤਿ ਪ੍ਰਫੁੱਲਿਤਿ ਭਈ। ਜਨੁ ਸੁਤ ਸਹਤਿ ਆਪ ਹੁਇ ਗਈ ॥ ੧੩ ॥ ਨਿਸਾ ਭਈ ਰਾਜਾ ਢਿਗ ਆਯੋ। ਨੇਤ੍ਰ ਨੀਰ ਭਰ ਤਿਸਹਿ ਸੁਨਾਯੋ। 'ਰਾਜ ਸਾਜ ਧਨ ਧਾਮ ਭੰਡਾਰੇ। ਸਭਿ ਫੀਕੇ ਬਿਨ ਪੁੱਤ੍ਰ ਹਮਾਰੇ ॥ ੧੪॥ ਨਹੀਂ ਤਿਲਾਂਜੁਲ[3] ਹਿਤ ਭੀ ਕੋਊ। ਬਿਨਾ ਪੁੱਤ੍ਰ ਤੇ ਅਵਿਗਤਿ ਦੋਊ। ਕਰਿ ਕਰਿ ਹਾਰੇ ਬਹੁਤ ਉਪਾਇ।ਨਹੀਂ ਪੁੱਤ੍ਰ ਕੋ ਕਿਸਤੇ ਪਾਇ॥੧੫॥ਪੁ ਜੋ ਨਰਕ ਤਰਾਵੈ ਜੋਊ[4]। ਪੁੱਤ੍ਰ ਨਾਮ ਕੋ ਅਰਥਹਿ ਸੋਊ। ਪੁਨ ਇਸ ਜਗ ਕੋ ਸੁਖ ਉਪਜਾਵੈ। ਪਰੰਪਰਾ ਕੁਲ ਅਪਨਿ ਬਧਾਵੈ ॥ ੧੬ ॥ ਰਾਜ ਸੰਭਾਲਹਿ ਹਮ ਪਸ਼ਚਾਤੀ। ਦੇਖ ਸਿਰਾਤੀ[5] ਲੋਚਨ ਛਾਤੀ। ਸੋ ਹਮਕੋ ਸੁਖ ਨਾਂਹਿ ਨ ਹੋਵਾ। ਅਨਿਕ ਉਪਾਇਨਿ[6] ਕੋ ਕਰਿ ਜੋਵਾ ॥ ੧੭ ॥ ਸੁਨੇ ਸੁ ਮੈਂ ਸ਼੍ਰੀ ਨਾਨਕ ਥਾਏਂ। ਇਤ ਸ਼੍ਰੀ ਤੇਗਬਹਾਦਰ ਆਏ। ਲੋਕ ਅਨੇਕ ਕਾਮਨਾਂ ਪਾਵੈਂ। ਸਾਦਰ ਸੇਵਹਿੰ ਸੁਖ ਉਪਜਾਵੈਂ ॥੧੮॥ ਜਿਸ ਸ਼੍ਰੀ ਨਾਨਕ ਕੋ ਜਸੁ ਸਾਰੇ।ਭੂ ਮੰਡਲ ਮਹਿੰ ਬਿਦਤ ਉਦਾਰੇ। ਕਹੋਂ ਤੁਮ ਜਾਇ ਨ ਸੇਵ ਉਠਾਵਹੁ। ਮਨ ਬਾਂਛਤਿ ਸੁਤ ਕੋ ਬਰ ਪਾਵਹੁ' ॥ ੧੯ ॥ ਸੁਨਿ ਬੋਲਨੋ ਤਬਿ ਰਾਜਾ ਰਾਮ। 'ਮੈਂ ਭੀ ਸੁਨਨੋਂ ਸੁਜਸੁ ਅਭਿਰਾਮ । ਸ਼੍ਰੀ ਮੁਖ ਤੇ ਜਿਮ ਬਾਕ ਬਖਾਨੇ । ਫੁਰਹਿੰ ਸਕਲ ਤਿਮ ਬਿਦਤ ਜਹਾਨੇ ॥ ੨੦ ॥ ਸ਼੍ਰੀ ਨਾਨਕ ਸੂਰਜ ਸਮ ਸਾਰੇ। ਕਰਨੋ ਪ੍ਰਕਾਸ਼ਨਿ, ਅਨਿਕ ਉਧਾਰੇ।ਇਹ ਭੀ ਤਿਨ ਹੀ ਕੇ ਅਵਤਾਰ। ਯੌਂ

[1]ਸਰੀਰਕ। [2]ਬਚਨਾਂ ਨਾਲ ਕੰਗਾਲਾਂ ਤੋਂ ਰਾਜੇ ਹੋਏ। [3]ਇਕ ਰਸਮ ਹੈ ਮੁਰਦੇ ਨੂੰ ਦਾਹ ਕੇ ਇਸ਼ਨਾਨ ਕਰਕੇ ਹੱਥ ਦੇ ਬੁਕ ਵਿੱਚ ਪਾਣੀ ਤੇ ਤਿਲ ਭਰਕੇ ਪ੍ਰਾਣੀ ਦੇ ਨਾਮ ਤੇ ਛੱਡਦੇ ਹਨ। [4]ਪੁੱਤ੍ਰ=ਪੁ+ਤਰ। [ਪੁ=ਨਰਕ ਤੋਂ। ਤਰ=ਤਰਾਵਨ ਵਾਲਾ]। [5]ਠਰਦੀ ਹੈ। [6]ਯਤਨਾਂ।

*ਇਹ ਭੂ ਸ਼ਰਧਾ ਵਾਲਾ ਨਿਰਮਲ ਕਿਸਮ ਦਾ ਭੂ ਹੈ।

ਸਭਿ ਭਾਖਤਿ ਹੈ ਸੰਸਾਰ' ॥ ੨੧॥ ਏਵ ਪਰਸਪਰ ਹਰਖਤਿ ਹੋਏ। ਰਾਤਿ ਕਿਧੈ ਪ੍ਰਭਿ ਸੁਖ ਸੋਂ ਸੋਏ। ਭਈ ਭੋਰ ਜਿਤ ਦਿਸ਼ਿ ਗੁਰ ਜਾਨੈਂ[1]। ਤਮਾਰੀ ਕੀਨਸਿ ਉਤਸਵ ਠਾਨੈ ॥ ੨੨ ॥ ਨਿਜ ਰਾਨੀ ਕੋ ਲੈ ਕਰਿ ਸਾਥ।ਚਢਤਿ ਭਯੋ ਤਬਿ ਹੀ ਨਰਨਾਥ। ਬ੍ਰਿੰਦ ਤੁਰੰਗਮ ਕੇ ਅਸਵਾਰ।ਚਢੇ ਸੰਗ ਦੁੰਦਭਿ ਧੁੰਕਾਰ ॥ ੨੩ ॥ ਸਿਵਕਾ ਡੋਰੈ ਬਾਹਨ ਨਾਨਾ : ਲੈ ਕਰਿ ਚਲਨੋ ਸ਼ਿਖ ਸਮਾਨਾ। ਸੁਤ ਅਭਿਲਾਖੀ ਮਗ ਕੋ ਡਗਰਾਂ[2]। ਕ੍ਰਮ ਕਰਿ ਦੇਸ਼ ਉਲੰਘਨੋ ਸਗਰਾ ॥੨੪॥ ਜਹਿ ਸਤਿਗੁਰ ਕੋ ਲਖਨੋ ਬਸੇਰਾ।ਆਇ ਸਮੀਪਿ ਕਰਾਇ ਸੁ ਡੇਰਾ। ਤੰਬੂ ਸ਼ਮਿਯਾਨੈ ਤਹਿਂ ਤਾਨੈ। ਉਤਰਨੋ ਭੂਪਤਿ ਥਿਰਤਾ ਠਾਨੈ ॥ ੨੫ ॥ ਸੰਧਯਾ ਭਈ ਸੁਪਤਿ ਸੁਖ ਰਾਤੀ। ਬਹੁਰ ਆਨਿ ਹੋਈ ਜਬਿ ਪ੍ਰਾਤੀ। ਕਰਿ ਸ਼ਨਾਨ ਲੈ ਅਨਿਕ ਉਪਾਇਨ । ਗੁਰ ਦਿਸ਼ਿ ਗਮਨਨੋਂ ਨੰਗੇ ਪਾਇਨ ॥ ੨੬ ॥ ਭਯੋ ਦੀਨ ਮਨ, ਸ਼ਰਧਾਵਾਨ ।ਸਹਤਿ ਭਾਰਜਾ ਅੰਜੁਲ ਪਾਨ[3]। ਨਮਸਕਾਰ ਕਰਿਕੈ ਪਗ ਕੰਜਨਿ[4]। ਮਨ ਰੰਜਨ ਭਵ ਭੈ ਭ੍ਰਮ ਭੰਜਨ[5] ॥ ੨੭ ॥ ਆਇਸੁ ਲੈ ਬੈਠਨੋ ਡਰ ਧਾਰਿ। ਸਤੁਤਿ ਬੇਨਤੀ*ਕਰੀ ਉਚਾਰਿ। 'ਘਟ ਘਟ ਪਟ ਕੇ ਜਾਨਣ ਹਾਰੇ। ਬਨਹਿ ਨ ਕਹਿਬੋ ਆਪ ਅਗਾਰੇ' ॥੨੮॥ ਪੁਨ ਕਰ ਜੋਰਿ ਸਚਿਵ ਨੇ ਕਹਨੋ।'ਇਤ ਆਵਨਿ ਰਾਵਰ ਜੋ ਲਹਨੋ। ਹਮ ਸਮ ਜੀਵ ਹਜ਼ਾਰਨਿ ਕੇਰੇ । ਲਖਿਯਤਿ ਜਾਗੇ ਭਾਗ ਬਡੇਰੇ ॥ ੨੯ ॥ ਪ੍ਰਥਮ ਪ੍ਰਿਥੀਪਤਿ ਕੀ ਇਮ ਇੱਛਾ। ਧਰਹਿ ਆਪ ਕੋ ਮੁਖ ਕੀ ਸਿੱਛਾ। ਪਦ ਪੰਕਜ ਪਾਵਨ ਥਰ ਸੁੰਦਰਾਇਨ ਤੇ ਚਾਂਹ ਪੁਨੀਤ ਕਿਯ ਮੰਦਰ ॥ ੩੦ ॥ ਜੋ ਜਾਚਤਿ ਤੁਮਰੇ ਦਰਬਾਰਾ । ਪਾਯਤਿ ਸੋ, ਇਮ ਸੁਜਸੁ ਉਦਾਰਾ। ਲੈਬੋ ਹੇਤੁ ਆਪ ਚਢਿ ਆਏਂ[6]। ਭਾਉ ਭਗਤਿ ਸੋਂ ਚਿਤ ਲਪਟਾਏਂ' ॥ ੩੧ ॥ ਮੁਨਿ ਕੈ ਸ਼੍ਰੀ ਗੁਰ ਬਾਕ ਬਖਾਨੇ। 'ਮੱਜਨ ਤੀਰਥ ਪਿਖਨਿ ਸਥਾਨੇ। ਆਵਨਿ ਭਯੋ ਦੇਸ਼ ਇਸ ਮਾਂਹੀ। ਬਿਸ਼ਨ ਸਿੰਘ ਕੋ ਕਾਜ ਨਿਬਾਹੇ ॥੩੨॥ ਦਾਨ ਹੋਮ† ਬਹੁ ਬਿਧਿ ਕੇ ਕਰਿਕੈ। ਸਿਖ ਸੰਗਤਿ ਇਸ

---

[1]ਜਾਣਿਆ (ਕਿ ਟਿਕੇ ਹੋਏ ਹਨ ਜਿੱਥੇ)। [2]ਪੁਤ੍ਰ ਦਾ ਚਾਹਵਾਨ (ਰਾਜਾ) ਰਸਤੇ ਦੂਰ ਪਿਆ। [ਦਿ:,ਡਗਰਨਾ=ਚਲਨਾ, ਟੁਰਨਾ]। [3]ਹੱਥ ਜੋੜਕੇ। [4]ਚਰਨ ਕਵਲਾਂ ਪਰ। [5]ਭੌ ਭੰਨਣ ਵਾਲੇ ਗੁਰੂ ਜੀ ਦੇ। [6]ਆਪ ਜੀਂਦੇ ਲਿਜਾਣ ਲਈ ਆਪ (ਰਾਜਾ ਜੀ) ਚੜ੍ਹ ਆਏ ਹਨ।*ਪਾ:—ਸੁਤ ਹਿਤ ਬਿਨਤੀ। †ਗੁਰਮਤਿ ਵਿਚ ਦਾਨ ਲਈ ਇਹ ਆਗਯਾ ਹੈ 'ਖੋਤੁ ਪਛਾਣੈ ਬੀਜੈ ਦਾਨ'। ਤੇ ਹੋਮ ਲਈ ਇਹ ਪ੍ਰਮਾਣ ਹੈ 'ਹੋਮ ਜਗ ਲਖ ਭੋਗ ਚਣੇ ਚਬਾਵਨੀਂ'। ਸਾਧ ਸੰਗਤ ਦੀ ਜਠਰਾਗਨੀ ਵਿਚ ਭੋਜਨ ਦੀਆਂ ਆਹੁਤੀਆਂ ਰੂਪੀ ਹੋਮ ਗੁਰਮਤ ਵਿਖੇ ਖੁਲ੍ਹੇ ਲੰਗਰ ਦੀ ਸੂਰਤ ਵਿਚ ਸਦਾ ਹੁੰਦਾ ਹੈ। ਦੇਖੋ ਸ਼੍ਰੀ ਗੁਰੂ ਨਾ: ਪ੍ਰਕਾ: ੨: ਅਧਯਾ: ੪੯ ਅੰਕ ੫੬।

ਦੇਸ਼ ਨਿਹਰਿ ਕੈ। ਅਧਿਕ ਭਾਵਨਾ ਜੋ ਨ੍ਰਿਪ ਕੋਰੀ[1]। ਸ਼ਰਧਾ ਧਾਰਿ ਆਇ ਬਿਨ ਬੋਰੀ[2] ॥ ੩੩ ॥ ਕਹੋ ਕਾਮਨਾ ਅਪਨੀ ਜੋਇ। ਆਗੇ ਗਮਨਿ ਨਹੀਂ ਅਬਿ ਹੋਇ'। ਇਮ ਸੁਨਿ ਏਕ ਦਿਵਸ ਤਹਿੰ ਰਹੇ। ਪ੍ਰਾਤਿ ਭਈ ਮਿਲਿ ਗੁਰ ਸੋਂ ਕਹੇ ॥ ੩੪ ॥ 'ਸ਼੍ਰੀ ਸਤਿਗੁਰ ਜਸੁ ਸੁਨਨੋਂ ਤੁਮਾਰਾ। ਦਰਸ਼ਨ ਕੋ ਮਨ ਭਯੋ ਹਮਾਰਾ। ਕਰਨੋ ਦੇਸ਼ ਪਾਵਨ ਇਤ ਆਇ। ਭਏ ਨਿਹਾਲ ਲੋਕ ਸਮੁਦਾਇ[3]॥੩੫॥ਪੁੱਤ੍ਰਨ ਜਾਚ ਸਕਹਿ,ਕਹਿ ਕੈਸੇ[4]?ਸਤਿਗੁਰ ਨੇ ਉਰਕੀ ਲਖਿ ਤੈਸੇ।ਮ੍ਰਿਦੁਲ ਮਧੁਰ ਸੁੰਦਰ ਸੁਖਦਾਨੀ।ਬੋਲੇ ਕ੍ਰਿਪਾ ਧਾਰਿ ਮੁਖਬਾਨੀ ॥੩੬॥'ਭੋ ਮਹਿਪਾਲਕ ! ਨਿਜ ਅਭਿਲਾਖ।ਕਹੋਂ ਸੁਕਚਤਿ ਚਿਤ,ਦੀਜਹਿ ਭਾਖਿ'।ਸੁਨਤਿ ਭਨੀ ਬਿਨਤੀ,ਕਰ ਬੰਦੇ।'ਦਾਨੀ ਸਭਿ ਕੋ ਆਪ ਬਿਲੰਦੇ॥ ੩੭ ॥ ਜਤਨ ਅਨੇਕ ਕਰੇ ਸਭਿ ਰੀਤਿ। ਪੁੱਤ੍ਰ ਨ ਪ੍ਰਾਪਤਿ ਚਿੰਤਾ ਚੀਤ। ਆਰਬਲਾ ਚਿਰਕਾਲ ਬਿਤਾਈ। ਅਬਿ ਸ਼ਰੀਰ ਪਰ ਭੀ ਬਿਰਧਾਈ[5]॥੩੮॥ ਆਪ ਰਾਜ ਕੋ ਮਾਲਿਕ ਦੀਜੈ। ਕ੍ਰਿਪਾ ਨਿਧਾਨ ! ਕ੍ਰਿਪਾ ਨਿਜ ਕੀਜੈ। ਚਰਨ ਆਪ ਕੋ ਅਲੰਬ ਹਮਾਰੇ। ਤਜੋ ਉਪਾਇ ਅਪਰ ਜੋ ਸਾਰੇ ॥ ੩੯ ॥ ਹੁਇੰ ਰਾਵਰ ਕੋ ਸਿੱਖ ਮਹਾਨੇ। ਹਲਤ ਪਲਤ ਮਹਿੰ ਦਿਹੁ ਕੱਲਯਾਨੇ। ਪੂਰਬ ਸੰਤ ਦੇਵ ਬਹੁ ਮਾਨੇ[6]। ਅਨਿਕ ਉਪਾਇਨ[7] ਪੂਜਨ ਠਾਨੇ ॥ ੪੦॥ ਬਹੁ ਕਰਿ ਰਹੋਂ,ਨ ਉਪਜਯੋ ਨੰਦ[8]। ਹੀਨ ਮਨੋਰਥ ਚਿੰਤ ਬਿਲੰਦ। ਅਬਿ ਸਤਿਗੁਰ ਕੀ ਸ਼ਰਨੀ ਆਏ। ਸਭਿ ਤੇ ਉੱਤਮ ਸੁਰਤਰੁ ਪਾਏ ॥ ੪੧ ॥ ਨਹਿ ਚਿੰਤਾ ਚਿਤ ਕੀ ਮਮ ਰਹੈ। ਮੋ ਮਨ ਮੈਂ ਨਿਸ਼ਚੈ ਅਸ ਅਹੈ'। ਇਸ ਬਿਧਿ ਕੀ ਬਿਨਤੀ ਸੁਨਿ ਕਰਿ ਕੈ।ਦੀਨ ਦਯਾਲ ਨਿਜ ਬਿਰਦ ਸੰਭਰਿ ਕੈ॥ ੪੨॥ਦੀਨ ਜਾਨਿ ਗੁਰੁ ਕੀਨਸਿ ਦਯਾ। ਕਹਯੋ ਬਾਕ 'ਤੁਝ ਕੋ ਬਰ ਦਯਾ'। ਹੁਤੀ ਮੁਹਰ ਸ਼੍ਰੀ ਗੁਰ ਕੇ ਹਾਥ। ਲਾਇ ਨ੍ਰਿਪਤ ਕੇ ਊਰੂ[9] ਸਾਥ ॥ ੪੩ ॥ 'ਤਵ ਸੁਤ ਹੁਇ ਹੈ ਸਿੱਖਨ ਹਮਾਰਾ। ਧਰਮ ਆਤਮਾ ਭਾਗ ਉਦਾਰਾ। ਤਿਸ ਕੇ ਸੀਸ ਮੁਹਰ ਇਹ ਹੋਇ। ਚਿੰਨ੍ਹ ਹਮਾਰੋ ਧਾਰਹਿ ਸੋਇ' ॥ ੪੪॥ ਚਰਨ ਪਖਾਰਿ ਚਰਨਾਂਮ੍ਰਿਤ ਲੀਨਾ। ਬਿਦਾ ਹੋਇ ਕਰਿ ਪਯਾਨੋ ਕੀਨਾ। ਕੋਤਿਕ

---

[1]ਜੋ ਰਾਜੇ ਦੀ ਹੈ। [2]ਤੇ ਸ਼ਰਧਾ ਧਾਰਨ ਆਇਆ ਹੈ ਦੇਰੀ ਤੋਂ ਬਿਨਾ। [3]ਭਾਵ ਪੁੱਤ੍ਰ ਮੰਗਣ ਲਈ ਕਹਿਣੋਂ ਸੰਗਦਾ ਹੈ, ਆਖੇ ਕੀਕੂੰ ? [4]ਬੁਢੇਪਾ। [5]ਪਹਿਲੇ ਸੰਤ ਦੇਵੀ ਦੇਵਤੇ ਬੜੇ ਮੰਨੇ ਹਨ। [6]ਅਨੇਕ ਉਪਾਵਾਂ ਕਰਕੇ। [7]ਬੜੇ (ਉਪਾਉ) ਕੀਤੇ। [8]ਪੁੱਤ੍ਰ। [9]ਪੱਟ।

ਮਾਸਨਿ ਸੁਤ ਨਿਪਜਯੋ[1]। ਚਿੰਨ੍ਹ ਗੁਰੂ ਕੋ ਸਿਰ ਪਰ ਲਯੋ॥ ੪੫॥
*ਜਬਿ ਸਤਿਗੁਰ ਪਟਣੇ ਤੇ ਚਲਿਕੈ। ਉਲੰਘੇ ਮਾਰਗ ਸੰਗਤਿ ਮਿਲਿ ਕੈ।
ਆਨੰਦ ਕੀ ਨਿਧਿ ਸੁਧਿ ਤਬਿ ਆਈ।'ਭਯੋ ਆਪ ਕੇ ਪੁਤ੍ਰ ਬਧਾਈ'॥੪੬॥
ਸੁਨਤਿ ਉਛਾਹ ਅਨਿਕ ਬਿਧਿ ਹੋਵਾ। ਦਯੋ ਦਾਨ ਤਹਿੰ ਦਾਰਿਦ ਖੋਵਾ।
ਗੁਰ ਘਰ ਜਨਮਯੋ ਸਾਹਿਬਜ਼ਾਦਾ।ਬਿਸ਼ਨ ਸਿੰਘ ਸੁਨਿ ਬਹੁ ਅਹਿਲਾਦਾ॥
੪੭॥ਦੁੰਦਭਿ ਛੋਟੇ ਬਡੇ ਬਜਾਏ।ਚਿਰੰਕਾਲ ਲਗਿ ਸੁਨਿ ਸਮੁਦਾਏ।ਤੋਪਨਿ ਤੁਪਕਨਿ ਸ਼ਲੱਖ ਬਿਸਾਲਾ। ਬਾਰ ਬਾਰ ਕੀਨਸਿ ਤਿਸ ਕਾਲਾ॥ ੪੮॥
ਨ੍ਰਿਪ ਨੇ ਦਾਨ ਦਯੋ ਬਹੁ ਰੈਕਨਿ।ਬਖਸ਼ੇ ਸੁਨਤਹੀਂ ਕੰਚਨ ਕੰਕਨ[2]। ਜਿਸ ਨੇ ਪੂਰਬ ਖ਼ਬਰ ਸੁਨਾਈ। ਦੁਇ ਲੋਕਨਿ ਸੁਖ ਬਖਸ਼ਿਸ਼ ਪਾਈ॥ ੪੯॥
ਕੌਤਕ ਕੀਨਿ ਅਨੇਕ ਪ੍ਰਕਾਰਨ। ਨਟ,ਨ੍ਰਿਤਕਰ[3],ਬੰਦੀਜਨ,ਚਾਰਨ[4] †।
ਛੁਮ ਭਾਟ ਆਦਿਕ ਜੋ ਆਏ। ਲੈ ਕਰਿ ਦਾਨ ਸਕਲ ਤ੍ਰਿਪਤਾਏ॥੫੦॥
ਅਤਿ ਉਤਸਵ ਸਿਖ ਸੰਗਤਿ ਕਰਤੀ। ਸੁਨਿ ਸੁਨਿ ਅਨੰਦ ਮਹਿਦ ਕੋ ਧਰਤੀ। ਸਭਿ ਲਸ਼ਕਰ ਨੇ ਉਤਸਵ ਕੀਨਸਿ। ਜਥਾ ਜੋਗ ਸਭਿਹੂੰ ਧਨ ਦੀਨਸਿ॥੫੧॥ਸਭਿ ਕਾਰਜ ਕਰਿ ਚਾਹਤਿ ਮੁਰੇ। ਪਟਣੇ ਦਿਸ਼ਿ ਸਤਿਗੁਰ ਮੁਖ ਕਰੇ। ਅਬਿ ਮੈਂ ਜਨਮ ਕਥਾ ਚਿਤ ਲਾਇ। ਦਸਮੇਂ ਗੁਰ ਕੀ ਕਹੌਂ ਬਨਾਇ[5]॥ ੫੨॥ ਦੋਹਰਾ॥ ਜਿਮਿ ਜਿਮ ਪਟਣੇ ਨਗਰ ਮਹਿੰ ਖੇਲੇ ਬਾਲ ਮੁਕੰਦ। ਭਯੋ ਮਹਾਂ ਉਤਸਵ ਜਥਾ ਰਚੌਂ ਤਥਾ ਸ਼ੁਭ ਛੰਦ॥ ੫੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ਿ ਰਾਸੇ 'ਰਾਜੇ ਕੋ ਸੁਤ ਦੇਵਨਿ' ਪ੍ਰਸੰਗ ਬਰਨਨੰ ਨਾਮ ਇਕਾਦਸ਼ਮੋ ਅੰਸੂ॥ ੧੧॥

---

[1]ਪੈਦਾ ਹੋਇਆ। [2]ਕੰਚਨ ਦੇ ਕੜੇ। [3]ਨਾਚ ਕਰਨ ਵਾਲੇ। [4]ਭੱਟ। [5]ਬਣਾਕੇ।

*ਇਥੇ ਕਵਿ ਜੀ ਪਿਛਲਾ ਪ੍ਰਸੰਗ ਅਰੰਭ ਕਰਦੇ ਹਨ, ਜੋ ਪਿੱਛੇ ਟਿਕਾਣੇ ਸਿਰ ਨਹੀਂ ਲਿਖ ਆਏ ਕਿਉਂ ਜੋ ਤਦੋਂ ਨੌਵੇਂ ਗੁਰੂ ਜੀ ਦੇ ਕਾਮਰੂਪ ਜਾਣ ਦੇ ਹਾਲ ਦੀ ਲੜੀ ਲਈ ਗਏ ਸਨ। ਇਥੋਂ ਹੁਣ ਦਸਮੇਂ ਪਾਤਸ਼ਾਹ ਜੀ ਦੇ ਅਵਤਾਰ ਤੇ ਬਾਲ ਲੀਲ੍ਹਾ ਦੀ ਲੜੀ ਸ਼ੁਰੂ ਕੀਤੀ ਜੇ, ਇਸ ਕਰਕੈ ਦੱਸਿਆ ਨੇ ਕਿ ਜਦੋਂ ਗੁਰੂ ਤੇਗ ਬਹਾ ਦਰ ਜੀ ਪਟਣੇ ਤੋਂ ਤੁਰਕੇ ਕਛ ਮੰਜ਼ਲ ਚੋਖਾ ਪੈਂਡਾ ਲੰਘ ਗਏ ਸਨ, ਤਦੋਂ ਖਬਰ ਪੁੱਜੀ ਸੀ ਸਾਹਿਬਜ਼ਾਦੇ ਜੀ ਦੇ ਅਵਤਾਰ ਦੀ, ਭਾਵ ਕਾਮ ਰੂਪ ਨੂੰ ਜਾਂਦਿਆਂ ਰਸਤੇ ਵਿਚ ਖਬਰ ਮਿਲੀ ਸੀ। ਦੇਖੋ ਅੱਗੇ ਅੰਸੂ ੧੩ ਦਾ ੧੦ ਅੰਕ।

†ਸਤਿਗੁਰੂ ਜੀ ਦੇ ਗ੍ਰਿਹ ਸਾਹਿਬਜ਼ਾਦਿਆਂ ਜੀ ਦੇ ਅਵਤਾਰ ਸਮੇਂ ਗੁਰਮਤ ਦੀ ਵਰਤੋਂ ਵਿਉਂ ਲਿਖੀ ਹੈ, 'ਗੁਰਬਾਨੀ ਸਖੀ ਅਨੰਦੁ ਗਾਵੈ॥' ਇਹੋ ਗੁਰ ਸਿੱਖੀ ਦੀ ਮਿਰਯਾਦਾ ਅੱਗੇ ੧੨ ਅੰਸੂ ਦੇ ੮ ਅੰਕ ਵਿਚ ਕਵੀ ਜੀ ਨੇ ਆਪ ਕਹੀ ਹੈ।

੧੨. [ਦਸਮੇਸ਼ ਅਵਤਾਰ]।

ਸ੍ਰੈਯਾ ॥ ਗਨਮੰਗਲਕੋ ਗੁਰ ਮੰਗਲ ਰੂਪ,ਮਹਾਂ ਉਤਸਾਹਨਿ ਕੋ ਉਤਸਾਹੂ। ਸ਼ਭਿ ਤੇਜਨਿ ਕੋ ਅਤਿ ਤੇਜ ਦਿਪੈਂ, ਸਭਿ ਓਜਨ ਓਜ,ਗਰੂਰਨਿ ਗਾਹੂ[1]। ਸ਼ੁਭ ਆਦਿ ਮ੍ਰਿਜਾਦ ਟਿਕਾਵਨਿ ਕੋ, ਬਿਗਸਾਵਨਿ ਸੰਤਨਿ ਕੋ, ਰਿਪੁ ਦਾਹੂ। ਤੁਰਕਾਨਿ ਤਰੂ ਜਰ ਨਾਸ਼ਨਿ ਕੋ[2] ਅਵਤਾਰ ਉਦਾਰ ਲਯੋ ਜਗ ਮਾਂਹੂ॥੧॥ਸਰਦੂਲ ਕਿ ਝੂਲ ਅਭੂਲ ਭਏ ਪ੍ਰਤਿਕੂਲ ਨਦੀ ਗਿਰ ਰਾਜਨਿ ਕੋ[3]। ਹਿੰਦਵਾਇਨ ਤੀਰਥ ਪਾਵਨ ਕੋ ਥਿਰਤਾਵਨ ਕੋ ਅਘ ਮਾਂਜਨਕੋ[4]। ਸਰਬੋਤਮ ਖਾਲਸਾ ਪੰਥ ਸਤੇਜ ਅਮੇਜ ਹੈ ਆਪ ਹੀ ਸਾਜਨ ਕੋ[5]। ਕਵਿ ਸਿੰਘ ਕਹੈ ਅਵਿਤਾਰ ਭਯੋ ਹਮ ਜੈਸੇ ਗ਼ਰੀਬ ਨਿਵਾਜਨ ਕੋ[6] ॥ ੨ ॥ ਸਭਿ ਨਿੰਦਕ ਮੋਦ ਕਮੋਦਨਿ ਕੋ ਬਨ[7], ਦੰਭ ਉਲੂਕ ਦੁਰੇ ਸਮੁਦਾਏ[8]। ਭਗਤੀ ਅਤਿ ਆਤਪ ਕੋ ਬਿਸਤਾਰਨਿ ਤਾਢਨ ਸੋ ਗਰਬੀ ਨ ਦਿਸਾਏ[9]। ਪਸਰਯੋ ਅੰਧਕਾਰ ਅਧਰਮ ਮਹਾਂਦਿਢ,ਏਕਹੀ ਬਾਰ ਸੁ ਦੀਨਿ ਪਲਾਏ[10]। ਸਮ ਸੂਰਜ ਕੋ ਅਵਿਤਾਰ ਭਯੋ, ਹਮ ਸੋ ਜਨ ਪੰਕਜ ਕੋ ਬਿਕਸਾਏ[11]॥੩॥ ਚੌਪਈ ॥ ਸ਼੍ਰੀ ਗੁਜਰੀ ਬਡ ਭਾਗ ਪ੍ਰਸੂਤਾ। ਉਪਜਯੋ ਬਾਲਿਕ ਛਬਿ ਅਦ-ਭੂਤਾ[12]। ਅਸ਼ਟ ਦੀਪ ਦੀਪਤਿ ਗ੍ਰਿਹ ਜਾਨੋ[13]। ਦੁਤਿ ਘਟ ਗਈ ਉਦਯੋ

---

[1]ਹੰਕਾਰੀਆਂ ਨੂੰ ਗਾਹੁਣ ਵਾਲੇ। [2]ਤੁਰਕਾਂ (ਰੂਪੀ) ਬ੍ਰਿੱਛ ਦੀ ਜੜ੍ਹ ਨਾਸ਼ ਕਰਨ ਨੂੰ। [3]ਪਹਾੜੀ ਰ ਜਿਆਂ ਦੀ ਵਿਰੋਧਤਾ ਰੂਪੀ ਜੋ ਨਦੀ ਸੀ, ਉਸ ਵਿਚ ਸ਼ੇਰ ਵਾਂਙੂ ਅਚਕ (ਸਿੱਧੇ) ਟੁਰੇ। ਭਾਵ ਇਹ ਕਿ ਉਨ੍ਹਾਂ ਦੇ ਰੋਂ ਰੁਖ ਵਿਚ ਵਹਿ ਟੁਰਨ ਦੀ ਭੁੱਲ ਨਹੀਂ ਕੀਤੀ, ਨਿਰੋਲ ਸੱਚ ਤੇ ਅਭੁਕ ਟਿਕ ਕੇ ਸਿੱਧੇ ਟੁਰੀ ਗਏ ਜਿਵੇਂ ਸ਼ੇਰ ਨਦੀ ਦੇ ਵੇਗ ਦੀ ਪ੍ਰਤਿਕੂਲਤਾ ਨੂੰ ਚੀਰ ਕੇ ਸਿੱਧਾ ਜਾਂਦਾ ਹੈ। [4]ਹਿੰਦੂਆਂ ਰੂਪੀ (ਯਾ ਦੇ) ਤੀਰਥਾਂ ਦੇ ਪਵਿੱਤ੍ਰ ਕਰਨੇ ਨੂੰ ਫਿਰ ਹਿੰਦੂਆਂ ਦੀ ਸਥਿਤੀ ਕਰਨ ਨੂੰ ਤੇ ਪਾਪ ਨਾਸ਼ ਕਰਨ ਨੂੰ। [5]ਆਪ ਵਿਚ ਮਿਲਕੇ ਸਾਜਣ ਲਈ ਭਾਵ ਇਹ ਕਿ ਆਪ ਨਿਰਾਲੇ ਰਹਿ ਕੇ ਪੰਥ ਨਹੀਂ ਸਾਜਿਆ ਪੰਥ ਸਾਜ ਕੇ ਆਪ ਅੰਮ੍ਰਿਤ ਛਕ ਕੇ ਖਾਲਸਾ ਦੇ ਵਿਚ ਮਿਲੇ। [6]ਸਾਡੇ ਵਰਗੇ ਗਰੀਬਾਂ ਦੇ ਵਡਿਆਵਣੇ ਨੂੰ। [7]ਸਾਰੇ ਨਿੰਦਕਾਂ ਰੂਪੀ ਕਮੁਦਨੀਆਂ ਦੇ ਬਨ ਨੂੰ ਮੁੰਦ ਦਿਤਾ। [8]ਦੰਭ ਰੂਪੀ ਉੱਲੂ ਛਿਪ ਗਏ। [9]ਫਿਰ ਭਗਤੀ ਰੂਪੀ ਧੁੱਪ ਦੇ ਫੈਲਾਉਣ ਵਿਚ ਤਾਰਿਆਂ ਵਤ ਗਰਬੀ (ਲੋਕ ਨਿਗਾਹ ਨਾ ਆਏ ਭਾਵ ਅਭਾਵ ਹੋ ਗਏ। [10]ਨਾਸ਼ ਕਰ ਦਿਤਾ। [11]ਸਾਡੇ ਵਰਗੇ ਕਵਲਾਂ ਰੂਪ ਦਾਸਾਂ ਨੂੰ ਖਿੜਾਵਨ ਲਈ। [12]ਅਨੋਖੀ। [13]ਅੱਠ ਦੀਵੇ ਬਲ ਰਹੇ ਸਨ। (ਅ) ਘਰ ਵਿਚ ਸ਼ਮਾਦਾਨ ਬਲ ਰਿਹਾ ਸੀ। ਅਸ਼ਟਦੀਪ=ਜਿਸ ਵਿਚ ਅੱਠ ਦੀਵੇ ਹੋਣ। ਅੱਠਾਂ ਮੂੰਹਾਂ ਵਾਲਾ ਸ਼ਮਾਦਾਨ ਜੋ ਪਿਛਲੇ ਸਮੇਂ ਪਿੱਤਲ ਦੇ ਹੁੰਦੇ ਸਨ।

ਰਵਿ ਮਾਨੋ[1]॥੪॥ ਸੇਬਨਮਾਨ[2] ਧਾਇਨ ਤੇ ਮਾਤਾ।ਭਨਹਿ ਬਧਾਈ ਆਨੰਦ ਦਾਤਾ[3]। ਅੰਤਰ ਵਹਿਰ ਦਾਸ ਗਨ ਦਾਸੀ। ਬਿਚਰਤਿ ਇਤ ਉਤ ਰਿਦੇ ਹੁਲਾਸੀ ॥ ੫॥ ਆਪਸ ਮਹਿ ਬਹੁ ਕਰਿ ਕਰਿ ਚਾਇ। ਮਿਲਹਿ ਬਖਾਨਹਿ ਸਤੁਤਿ ਸੁਨਾਇ।'ਗੁਰ ਘਰ ਜਨਮੋਂ ਸਾਹਿਬਜ਼ਾਦਾ।ਸਭਿ ਨਿਜ ਜਨਨਿ[4] ਦੇਹਿ ਅਹਿਲਾਦਾ[5] ॥ ੬ ॥ ਪੌਤ੍ਰ ਬਦਨ ਕੌ ਦੇਖਿ ਪਰੇਖੀ। ਮਾਤ ਨਾਨਕੀ ਮੋਦ ਵਿਸ਼ੇਖੀ। ਮਨਹੁ ਕੋਕਨਦ ਬਿਕਸਤਿ ਸੁੰਦਰ। ਚੰਦ ਮਨਿੰਦ ਚਾਰੁ ਦੁਤਿ ਮੰਦਿਰ[6] ॥ ੭ ॥ ਭਈ ਪ੍ਰਾਤਿ ਸਭਿ ਬਜੀ ਬਧਾਈ। ਮਿਲਿ ਸੰਗਤਿ ਇਕਠੀ ਹੁਇ ਆਈ। ਭਾਂਤਿ ਭਾਂਤਿ ਕੌ ਕੌਤਕ ਕਰਿਹੀਂ। ਸ਼੍ਰੀ ਸਤਿਗੁਰ ਕੇ ਸ਼ਬਦ ਉਚਰਿਹੀਂ ॥ ੮ ॥ ਬਜਹਿ ਮ੍ਰਿਦੰਗ ਰਬਾਬ ਬਿਸਾਲਾ। ਕਰਹਿ ਕੀਰਤਨ ਸ਼ਬਦ ਉਜਾਲਾ। ਪੰਚਾਮ੍ਰਿਤ ਬਨਵਾਵਹਿ ਰਾਸ[6]। ਗੁਰੁ ਦਰ ਪਰ ਕਰਿ ਕਰਿ ਅਰਦਾਸ ॥੯॥ ਵੈਛਹਿ ਅਚਹਿ 'ਧੰਨ ਗੁਰੁ' ਕਹੈਂ। ਬਡੇ ਭਾਗ ਅਪਨੇ ਜਨ ਲਹੈਂ[7]। ਭਾਟ ਕਲਾਵਤ ਢਾਡੀ ਆਵਹਿ। ਭਨਹਿ ਬਧਾਈ ਬਾਂਛਤਿ ਪਾਵਹਿ ॥ ੧੦ ॥ [8]ਬੇਖ ਕਲੀਵਨ ਦੇਵ ਬਧੂਟੀ। ਧਰਿ[9] ਆਵਹਿ ਜਨੁ ਜਗ ਦੁਤਿ ਲੂਟੀ[10]।ਢੋਲਕ,ਟਲਕਾ[11],ਘੰਘਰੂ,ਤਾਲੀ।ਗਾਇੰ ਬਿਲਾਵਲ ਲੈਤਿ ਭਵਾਲੀ ॥੧੧॥ ਸਭਿ ਬਾਜੇ ਅਰੁ ਹਾਥਨਿ ਤਾਲ। ਗਨ ਪਾਇਨ ਕੇ[12] ਘੁੰਘਰੂ ਨਾਲ। ਅੰਗ ਚਲਾਵਹਿ ਤਾਲ ਮਿਲਾਇੰ। ਗਾਵਹਿ ਨਾਚਹਿ ਰਾਚਹਿ ਚਾਇ ॥ ੧੨ ॥ ਇਸ ਪ੍ਰਕਾਰ ਗਤਿ[13] ਸੁੰਦਰ ਕਰੈਂ ਅਚਰਜ ਦੇਹਿ ਸਭਿਨਿ ਮਨ ਹਰੈਂ। ਸ਼੍ਰੀ ਗੁਰੁ ਕੇ ਮੰਦਰਿ ਬਰ ਪੌਰ। ਭਈ ਭੀਰ ਥਿਤ ਲਹੈਂ ਨ ਠੌਰ ॥੧੩ ॥ ਰੀਧੂਬ ਗਾਵਹਿ ਮਾਨੁਖ ਦੰਭਾ[14]। ਸੁਨਿ ਪੁਰਿ ਬਾਸਨ ਹੋਤਿ ਅਚੰਭਾ। 'ਇਹ ਗਾਵਨ ਨਾਚਨ ਮੁਦਕਾਰੀ। ਸੁਨਨੋ ਨ ਦੇਖਨੋ ਕਬਹੁ ਅਗਾਰੀ ॥ ੧੪ ॥ ਇਹ ਗਨ[15] ਬਸਹਿ ਕੌਨ ਸੇ ਦੇਸ਼। ਨਏ ਰੂਪ ਹੈਂ ਨਏ ਸੁ ਬੇਸ'।ਸੁਨਿ ਕੈ ਰਾਗ ਸ਼ਕਤਿ ਨਹਿ ਰਹੀ[16]।ਬੂਝਨਿ ਹਿਤ ਕਿਨਹੁ ਨ ਕਿਮ ਕਹੀ ॥ ੧੫ ॥ ਚਾਰ ਘਟੀ ਲੌ ਕੌਤਕ ਕਰਿਕੈ।

[1]ਮਾਨੋ ਸੂਰਜ ਚੜ੍ਹਿਆ (ਤਾਂ ਸ਼ਮਾ ਦਾਨ ਦੀ ਰੌਸ਼ਨੀ ਮਾਤ ਪੈ ਗਈ)। [2]ਸੇਵਾ ਯੋਗ। [3]ਅਨੰਦ ਦੇਣ ਵਾਲੀ ਵਧਾਈ (ਲੋਕ) ਕਹਿੰਦੇ ਹਨ। [4]ਆਪਣੇ ਸਾਰੇ ਦਾਸਾਂ ਨੂੰ। [5]ਸ਼ੋਭਾ ਦਾ ਮੰਦਰ ਹੈ (ਮੁਖ)। [6]ਬਹੁਤਾ। [7]ਦਾਸ ਜਾਣਦੇ ਹਨ। [8]ਦੇਵ-ਇਸਤ੍ਰੀਆਂ ਖੁਸ਼ਰਿਆਂ ਦਾ ਰੂਪ ਧਾਰ ਕੇ ਆਈਆਂ। [9]ਮਾਨੋ ਜਗਤ ਦੀ ਸਾਰੀ ਸ਼ੋਭਾ ਲੁੱਟੀ ਹੈ। [10]ਟੱਲੀਆਂ। [11]ਸਾਰਿਆਂ ਦੇ ਪੈਰਾਂ ਦੇ। [12]ਚਾਲ। (ਅ) ਨਾਚ ਦੀ ਗਤਿ। [13]ਮਨੁੱਖਾਂ ਦਾ ਰੂਪ ਧਾਰ ਕੇ। [14]ਪੂਰਾ, ਜੱਥਾ, ਸਾਰੇ। [15](ਪੁੱਛਣ ਦੇ) ਸ਼ਕਤੀ ਨਾ ਰਹੀ ਰਾਗ ਸੁਣ ਕੇ।

ਪੁਨਹਿੰ ਪੌਰ ਪਰ ਮਸਤਕ ਧਰਿਕੈ। ਬੰਦਨ ਕਰਿ ਗਮਨੇ ਨਿਜ ਥਾਇੰ। ਨਹਿੰ ਕਿਸ ਹੂੰ ਤੇ ਜਾਨੇ ਜਾਇੰ ॥ ੧੬ ॥ ਰੰਗ ਰੰਗ ਕੇ ਫੂਲ ਬਿਸਾਲਾ। ਗੂੰਦਿ ਗੂੰਦਿ ਕਰਿ ਦੀਰਘ ਮਾਲਾ। ਸੁਨਿ ਸੁਨਿ ਆਵਹਿੰ ਮਾਲਾਕਾਰ[1]। ਬੰਦਹਿੰ ਸਤਿਗੁਰੁ ਕੇ ਦਰਬਾਰ ॥ ੧੭ ॥ ਧਨ ਇਨਾਮ ਕੋ ਲੇ ਲੇ ਜਾਹਿੰ। ਫੂਲਨਿ ਮਾਲਾ ਦਰ ਲਰਕਾਹਿੰ। ਅਤਿ ਉਤਸਵ ਸੰਗਤ ਮਹਿੰ ਹੋਵਾ। ਸਭਿਨਿ ਆਇ ਗੁਰ ਘਰ ਕੋ ਜੋਵਾ ॥ ੧੮ ॥ ਜਸ ਜਸ ਮਨਸਾ ਧਰਿ ਕਰਿ ਆਏ। ਤਸ ਤਸ ਮਨਹੁੰ ਕਾਮਨਾ ਪਾਏ।ਤਬਹਿ ਜੋਤਸ਼ੀ*ਲੀਨਿ ਬੁਲਾਇ। ਜਨਮ ਮਹੂਰਤ ਖਬਰ ਬਤਾਇ ॥ ੧੯ ॥ ਲਗਨ ਮਹੂਰਤ ਉੱਤਮ ਜੋਵ। ਅਧਿਕ ਹਰਖ ਦੈਵਗ[2] ਉਰ ਹੋਵਾ। 'ਉੱਤਮ ਜੋਗ[3] ਪਰਸੋ ਇਨ ਐਸੋ। ਆਗੇ ਕਿਸਕੋ ਭਯੋ ਨ ਜੈਸੋ ॥ ੨੦ ॥ ਬਹੁਤੇ ਲੋਕਨਿ ਕਸ਼ਟ ਨਿਵਾਰਹਿੰ। ਅਖਿਲ ਜਗਤ ਮਹਿੰ ਸੁਜਸੁ ਬਿਥਾਰਹਿੰ।ਚਾਰ ਪਦਾਰਥ ਕਰ ਤਲ[4] ਹੋਇੰ। ਪਗ ਪੰਕਜ ਪੂਜਹਿ ਸਭਿ ਕੋਇ ॥੨੧॥ਸਰਬੋਤਮ ਗੁਨ ਲਗਨ ਮਝਾਰ[5]। ਇਕ ਚਿੰਤਾ ਮੁਝ ਰਿਦੇ ਉਦਾਰ। ਹੇ ਕ੍ਰਿਪਾਲ[6]! ਸੁਨਿ ਸੋ ਬਿਧਿ ਐਸੇ।ਅਸ-ਮੰਜਸ ਹੁਇ ਸਕਿ ਹੈ ਕੈਸੇ ? ॥ ੨੨ ॥ ਜੋਤੀ ਬਾਤ ਪ੍ਰਥਮ ਮੈਂ ਕਹੀ।ਸੋ ਤੋ ਬਨਿ ਸਕਿ ਹੈ ਇਮ ਸਹੀ। ਸਤਿਗੁਰੁ ਕੇ ਘਰ ਜਨਮ ਉਦਾਰਾ। ਪੂਜਹਿੰ ਅਰਪਹਿੰ ਦਰਬ ਅਪਾਰਾ ॥ ੨੩ ॥ ਸੁਜਨੁ ਆਦਿ ਹੁਇ ਹੈਂ ਸਭਿ ਘਨੇ। ਪਰ ਇਕ ਰੀਤਿ ਅਨਬਨੀ ਬਨੇ। ਜਬਿ ਸੁਧਿ ਧਰਹਿੰ ਓਜ ਸੰਭਾਰਹਿੰ। ਆਯੁਧ ਬਿੱਦਯਾ ਮਹਿੰ ਹਿਤ ਧਾਰਹਿੰ ॥ ੨੪ ॥ ਜਿਮ ਜਿਮ ਬੈਸ ਬਡੀ ਹੁਇ ਜਾਈ। ਤਿਮ ਤਿਮ ਉਪਜਹਿ ਚਾਇ ਲਰਾਈ। ਘਨੋ ਘੋਰ ਸੰਘਰ ਘਮਸਾਨਾ। ਹਤਹਿੰ ਸ਼ੱਤ੍ਰੁ ਗਨ ਕੋ ਨਿਜ ਪਾਨਾ ॥ ੨੫ ॥ ਜੁੱਧ ਕਰਨਿ ਕੋ ਲਗਨ ਬਿਸਾਲ। ਜਿਸ ਮੋਂਹਿ ਉਤਪਤਿ ਭਾ ਸ਼ੁਭਬਾਲ[7]। ਲਾਖਹੁੰ ਪਰੇ ਖੇਤ ਮਹਿੰ ਸੋਵੈਂ। ਇਸ ਸਿਸ ਕੇ ਕਰ[8] ਅਸ ਰਣ ਹੋਵੈ ॥ ੨੬ ॥ ਜੁੱਧ ਕਰਨਿ ਕੋ ਸੈਨ ਬਿਸਾਲਾ[9]।ਪਾਸ ਨ ਪਿਖੀਯਤਿ ਹੈ ਇਸ ਕਾਲਾ। ਮਹਾਂ ਤੇਜਸੀ ਰਣ ਪ੍ਰਿਯ ਹੋਵੈਂ। ਥਿਤਿ ਰਿਪੁ ਮਹਿੰ ਜਿਮ ਥੰਮ੍ਹ ਖਰੋਵੈ ॥੨੭॥ ਚਹੁੰਦਿਸ਼ਿ ਬਿਖੈ

---

[1]ਮਾਲੀ, ਮਾਲਾਂ ਬਨਾਉਣ ਵਾਲੇ। [2]ਜੋਤਸ਼ੀ। [3]ਲਗਨ। [4]ਹੱਥ ਦੀ ਤਲੀ ਤੇ। [5]ਲਗਨ ਵਿੱਚ ਸਰਬ ਤੋਂ ਉੱਤਮ ਗੁਣ ਹਨ। [6]ਮਾਮਾ ਕ੍ਰਿਪਾਲ ਜੀ। [7]ਇਹ ਸ਼ੁਭ ਬਾਲ ਜੰਮਿਆਂ ਹੈ। [8]ਹੱਥੋਂ। [9]ਬਹੁਤੀ ਸੈਨਾਂ ਹੋਵੇਗੀ। *ਇਹ ਗੁਰਮਤ ਨਹੀਂ ਦੇਖੋ ਸ਼੍ਰੀ ਗੁ: ਨਾ: ਪ੍ਰ: ਪੂਰਬਾਰਧ ਅਧਯਾਯ ੪ ਅੰਕ ੬੪ ਦੀ ਟੂਕ।

ਛਾਇ ਪਰਤਾਪ। ਹੁਕਮ ਕਰਹਿ ਬਡ ਸ਼ੱਤ੍ਰੁਨਿ ਖਾਪਿ। ਤਬਿ ਹੋਵਹਿੰਗੀ ਜੋ ਅਬਿ ਨਾਂਹੀ।ਧਰਮ ਸਥਾਪਹਿਂ ਸਭਿ ਜਗ ਮਾਂਹੀ ॥ ੨੮ ॥ ਦੋਹਰਾ ॥ ਹੁਇ ਕ੍ਰਿਪਾਲ,ਦਾਨੀ ਮਹਾਂ,ਜੋਧਾ,ਧੀਰ ਬਿਸਾਲ।ਬਿੱਦ੍ਯਾ ਮਹਿਂ ਪੰਡਿਤ ਚਤੁਰ, ਮਹਾਂ ਬਾਹੁ ਰਿਪੁ ਸਾਲ[1] ॥੨੯॥ਮਹਾਂ ਜਿਤੇਂਦ੍ਰੈ, ਮਹਾਂ ਬੁਧਿ[2], ਰਿਦੈ ਰੀਝੀਵ ਬਿਲੰਦ। ਸਭਿ ਜਗ ਨਰ ਸਿਰਮੌਰ ਹ੍ਵੈ ਸੋਢਿਬੰਸ* ਕੋ ਚੰਦ[3]॥੩੦॥ਚੌਪਈ॥ ਇੱਤ੍ਯਾਦਿਕ ਗੁਨ ਬਹੁਤ ਸੁਨਾਏ। ਸਹਿਤ ਕ੍ਰਿਪਾਲ ਸਿੱਖ੍ਯ ਹਰਖਾਏ। ਦਿਯੋ ਬਿੱਪ੍ਰ ਕੋ ਦਰਬ ਘਨੇਰਾ। ਮੰਗਲ ਉਤਸਵ ਹੋਤਿ ਬਡੇਰਾ ॥ ੩੧ ॥ ਸੰਗਤਿ ਮਹਾਂ ਅਨੰਦ ਧਰਿ ਆਵੈ। ਅਨਿਕ ਭਾਂਤਿ ਭੇਟਨਿ ਅਰਪਾਵੈ। ਪਟਣੇ ਪੁਰਿ ਬਾਸੀ ਸਿਖਿ ਜੇਈ। ਪੰਚਾਂਮ੍ਰਿਤ ਕਰਿਵਾਵਹਿਂ ਤੇਈ ॥ ੩੨ ॥ ਸਹਿਤ ਭਾਰਜਾ ਪਹਿਰਿ ਸੁ ਅੰਬਰ।ਜਨੁ ਘਨ ਛਟਾ ਦਿਪਹਿ ਬਿਚ ਅੰਬਰ[4]। ਉਤਸਵ ਕਰਤਿ ਸ਼ਬਦ ਕੋ ਗਾਵਤਿ। 'ਸ਼੍ਰੀ ਨਾਨਕ'ਕਹਿ ਸੀਸ ਨਿਵਾਵਤਿ ॥ ੩੩ ॥ ਥਿਰਹਿਂ ਦ੍ਵਾਰ ਅਰਦਾਸ ਕਰਾਵਹਿਂ। ਧਰਹਿਂ ਭਾਵਨਾ ਧਰ[5] ਸਿਰ ਲਾਵਹਿਂ। ਨਗਰ ਬਿਸਾਲ ਸੁਨਹਿਂ ਨਰ ਜਸੋਂ ਜਸੋਂ। ਨਮਹੁ ਕਰਨਿ ਕੋ ਪਹੁੰਚਹਿਂ ਤਸੋਂ ਤਸੋਂ ॥੩੪॥ ਇਕ ਅਰਪਹਿਂ ਇਕ ਜਾਵਹਿਂ ਲੈਤੇ[6]। ਸਤਿ-ਗੁਰੁ ਹੋਤੁ ਦਤਿ ਹੈਂ ਕੇਤੇ[7]। ਬਨਕ ਧਨਾਢ ਮਿਲੈਂ ਗਨ ਆਏ। ਅਨਿਕ ਉਪਾਇਨ ਕੋ ਅਰਪਾਏ ॥ ੩੫ ॥ ਉਰ ਮਹਿਂ ਧਰਹਿਂ ਕਾਮਨਾ ਪਾਵਹਿਂ। ਆਇ ਜਾਤਿ[8] ਮਗ ਸੁਜਸੁ ਅਲਾਵਹਿਂ।'ਸ਼੍ਰੀ ਗੁਰ ਤੇਗ ਬਹਾਦਰ ਪੂਰਾ।ਦੇਨਿ ਸ੍ਰਾਪ ਬਰ ਕੋ ਬਚ ਸੂਰਾ ॥ ੩੬ ॥ ਬਹੁ ਸਿੱਖ੍ਯਨਿ ਪਰ ਕੀਨਸਿ ਦਯਾ।ਮਨ ਬਾਂਛਤਿ ਸਭਿ ਕੋ ਬਰ ਦਯਾ। ਤਿਨ ਘਰ ਜਨਮਜੋਂ ਸਾਹਿਬਜ਼ਾਦਾ। ਰੱਛਕ ਸਿੱਖ੍ਯਨਿ ਦੇ ਅਹਿਲਾਦਾ[9]॥੩੭॥ਸਰਬ ਰੀਤਿ ਸਮਰਥ ਗੁਰਦੇਵ।ਜਿਨਕੀ ਚਹਤਿ ਦੇਵਤਾ ਸੇਵ। ਦੋਨਹੁ ਲੋਕਨਿ ਬਿਖੈ ਸਹਾਇ।ਸ਼ਾਂਤਿ ਰਿਦਾ ਗੁਨਗਨ ਸਮੁਦਾਇ ॥ ੩੮ ॥ ਕ੍ਰਿਪਾ ਠਾਨਿ ਆਏ ਇਤ ਦੇਸ਼। ਘਰ ਪੰਜਾਬ ਸੁ ਦੂਰ ਬਿਸ਼ੇਸ਼।ਪੁਰਿ ਪਟਣੇ ਮਹਿਂ ਕੀਨਿ ਨਿਵਾਸ।ਕਰਨੋ ਕ੍ਰਿਤਾਰਥ ਸ਼੍ਰੀ ਗੁਨ ਰਾਸ ॥੩੯॥ਗਏ ਬਿਦੇਸ਼ ਆਇ ਹੈਂ ਦੇਸ਼।ਦਰਸ਼ਨ ਕਰਿ ਅਘ ਕਟਹਿਂ ਕਲੇਸ਼। ਹਮ ਲੋਕਨਿ ਕੋ ਭਾਗ ਜਗੇ ਹੈਂ।ਜਿਸ ਤੇ ਸ਼੍ਰੀ ਗੁਰ ਸੇਵ ਲਗੇ ਹੈਂ॥੪੦॥ਅਬਿ

---

[1]ਵੈਰੀਆਂ ਨੂੰ ਸੱਲਣ ਵਾਲੇ। (ਅ ਰਿਪੁ+ਸ਼ਾਲਾ=ਯੁੱਧ ਭੂਮਿਕਾ (ਵਿੱਚ)। [2]ਬੁੱਧਿਵਾਨ। (ਅ ਬੁਧ ਸੀ ਤੋਂ ਭੀ ਮਹਾਨ। [3]ਮਾਨੋਂ ਅਕਾਸ਼ ਵਿਖੇ ਬੱਦਲਾਂ ਵਿੱਚ ਬਿਜਲੀ ਚਮਕਦੀ ਹੈ। [4]ਧਰਤੀ ਤੇ। [5]ਲਈ ਜਾਂਦੇ ਹਨ (ਪ੍ਰਸ਼ਾਦ)। [6]ਕਈ। [7]ਆਉਂਦੇ ਜਾਂਦੇ। [8]ਅਨੰਦ ਦਾ ਦਾਤਾ।

*ਪਾ.—ਸੋਢਿ ਸਿੰਧੁ।

ਸਤਿਗੁਰੁ ਕੇ ਸੁਤ ਇਹ ਭਯੋ। ਜਨੁ ਸਿੱਖਨਿ ਕੋ ਪੁੰਨ ਉਪਜਯੋ[1]। ਜਜੋਂ ਜਜੋਂ ਸੇਵ ਕਰਹਿਂ ਸੁਖ ਪਾਵਹਿਂ। ਤਜੋਂ ਤਜੋਂ ਦ੍ਵੈ ਲੋਕਨਿ ਹਰਖਾਵਹਿਂ ॥ ੪੧ ॥ ਹਮ ਨਿਜ ਪੁੱਤ੍ਰਨਿ ਸੁਤਿ ਦਰਸੈ ਹੈਂ। ਬਿਘਨ ਅਨੇਕਨਿ ਕੋ ਹਤ-ਛੈਹੈਂ[2]। ਇੱਤਯਾਦਿਕ ਪਟਲੇ ਪੁਰਿ ਮਾਂਹੀ। ਕੀਰਤਿ ਕਰਹਿਂ ਸੁਭਾਗ ਸਰਾਹੀਂ ॥ ੪੨ ॥ ਕਿਤਿਕ ਨੇਮ ਕਰਿ ਹੋਵਤਿ ਭੋਰ[3]। ਆਇ ਦ੍ਵਾਰ ਪਰ ਦ੍ਵੈ ਕਰ ਜੋਰਿ। ਅਭਿਬੰਦਨ ਕਰਿ ਕਾਰ ਸੰਭਾਰਹਿਂ[4]। ਸੰਝ ਭਏ ਕਰਿ ਨਮੋ ਸਿਧਾਰਹਿਂ[5] ॥ ੪੩ ॥ ਇਤਿ ਸ੍ਰੀ ਗੁਰ ਪ੍ਰਤਾਪਸੂਰਜ ਗ੍ਰੰਥੇ ਦ੍ਵਾਦਸ਼ਰਾਸੇ 'ਸ੍ਰੀ ਗੁਰੂ ਗੋਬਿੰਦ ਸਿੰਘ ਜਨਮ' ਪ੍ਰਸੰਗ ਬਰਨਨੰ ਨਾਮ ਦ੍ਵਾਦਸ਼ਮੋ ਅੰਸੂ ॥੧੨॥ ੧੩. [ਅਵਤਾਰ ਦਾ ਉਤਸਾਹ । ਦੋਹਰਾ ॥ ਸੋਢੀ ਕੁਲ ਭੂਖਨ ਜਨਮ ਪੂਸ ਮਾਸ[6] ਮਹਿਂ ਲੀਨ। ਹੁਤੀ ਸੁਦੀ ਥਿਤਿ ਸਪਤਮੀ ਸੁੰਦਰ ਸਮੈਂ ਸੁ ਚੀਨ॥੧॥ ਚੌਪਈ॥ ਜਾਮ ਜਾਮਨੀ ਜਥਿਹੂੰ ਜਾਨੀ। ਸੁਰ ਗਨ ਆਨ ਪ੍ਰਸ਼ੰਸਾ ਠਾਨੀ। ਬਿਥਰੀ ਸਰ ਸੁਰੀਧਿ ਪੁਰ ਸਾਰੋਂਜਾਗਤਿ ਜੋ ਲਖਿ ਬਿਸਮੈ ਧਾਰੇ[7] ॥੨॥–ਅਸ ਸੌਰਭ[8] ਕਬਿ ਪ੍ਰਥਮ ਨ ਪਾਈ। ਇਹ ਔਚਕ ਅਬਿ ਕਿਤ ਤੇ ਆਈ?–।ਸ਼੍ਰੀ ਗੁਰ ਮਾਤ*ਨਾਨਕੀ ਤਬੈ। ਸ਼ਗਨ ਬਿਚਾਰ ਕਰਹਿ ਸ਼ੁਭ ਸਬੈ ॥੩॥–ਮਹਾਂ ਪੁਰਸ਼ ਮਮ ਸੁਤ ਕੇ ਹੋਵਾ। ਜਿਸ ਕੇ ਜਨਮਾਂਤ ਸ਼ੁਭ ਹੀ ਜੋਵਾ–। ਪਤਿ ਕੋ ਥਾਕ ਬਿਚਾਰਨ ਕਰਤੀ[9]–'ਕੁਲ ਦੀਪਕ ਉਪਜਹਿ' ਮੁਦ ਧਰਤੀ ॥੪॥ 'ਸ਼੍ਰੀ ਨਾਨਕ ਕਹੁ ਉੱਜਲ ਨਾਮੁ।ਕਰਹਿ ਜਗਤ ਸਭਿ ਮਹਿਂ ਅਭਿਰਾਮੁ'। ਇਮ ਪ੍ਰਸੰਨ ਹੁਇ ਭਾਖਜੋ ਮੋਹੀ।ਸਾਚ ਬਚਨ ਨਿਸ਼ਚੈ ਤਿਨ ਹੋਹੀ–॥੫॥ਅਤਿ ਅਨੰਦ ਕਰਤੀ ਮਨ ਮਾਹੂੰ। ਸੁਧਿ ਕੋ ਪਠਨਿ ਹੇਤੁ ਸੁਤ ਪਾਹੂੰ। ਕਰੀ ਪੱਤ੍ਰਿਕਾ ਤਥਹਿ ਲਿਖਾਵਨਿ। 'ਤੁਮ ਘਰ ਨੰਦਨ ਨਿਪਜਜੋ ਪਾਵਨ ॥ ੬ ॥ ਭਏ ਸ਼ਗੁਨ ਤਿਹ ਸਮੈ ਘਨੇਰੇ। ਜੋ ਪ੍ਰਮੋਦ ਦਾ ਅਹੈਂ ਬਡੇਰੇ।ਕ੍ਰਿਪਾ ਕੀਨਿ ਸ਼੍ਰੀ ਨਾਨਕ ਮਹਾਂ। ਭਈ ਕਾਮਨਾ ਪੂਰਨ ਇਹਾਂ ॥ ੭ ॥ ਅਬਿ ਸੁੰਦਰ ਲਾਗਹਿ ਨਿਜ ਭਵਨੂੰ। ਇਤ ਕੋ ਕਰਹੁ ਆਪ ਆਗਵਨੂੰ'। ਇਮ ਲਿਖਿ ਕਰਿ ਤਤਕਾਲ ਪਠਾਵਾ। 'ਪਹੁੰਚਹੁ ਬਿਨ ਬਿਲੰਬ' ਤਿਸ ਗਾਵਾ[10] ॥੮॥ਰੁਤੇ ਜਹਾਂ ਸ਼੍ਰੀ ਤੋਕ

---

[1]ਪੁੰਨ ਕੀਤਾ ਹੋਇਆ ਪੈਦਾ ਹੋਇਆ ਹੈ। [2]ਨਾਸ਼ ਕਰਾਵਾਂਗੇ। [3]ਸਵੇਰ ਹੁੰਦਿਆਂ। [4]ਨਮਸਕਾਰ ਕਰਕੇ ਸੇਵਾ ਦੀ ਕਾਰ ਕਰਦੇ ਹਨ। (ਅ) ਮੱਥਾ ਪਹਿਲੇ ਟੇਕ ਕੇ ਫੇਰ ਆਪਣਾ ਕਾਰੋਬਾਰ ਕਰਦੇ ਹਨ। [5]ਭਾਵ ਸਵੇਰੇ ਬੀ ਤੇ ਸੰਝਾਂ ਨੂੰ ਬੀ। [6]ਪੋਹ ਦੇ ਮਹੀਨੇ। [7]ਅਸਚਰਜ ਹੋਏ। [8]ਸੁਗੰਧੀ। [9]ਮਾਤਾ ਜੀ ਯਾਦ ਕਰਦੇ ਹਨ। [10]ਤਿਸ ਨੂੰ ਕਿਹਾ। *ਪਾ:–ਮਾਤਾ ਬਡੀ।

ਬਹਾਦਰ। ਤੂਰਨ ਗਯੋ ਪਹੁੰਚਿ ਭਾ ਹਾਦਰ। ਬਹੁ ਉਤਸਵ ਸਗਰੇ ਦਲ ਭਯੋ। ਬਿਸ਼ਨ ਸਿੰਘ ਰਾਜੇ ਮੁਦ ਕਿਯੋ ॥੯॥ ਤਿਹ ਸਿਖ ਕੋ ਗੁਰ ਬਖਸ਼ਿਸ਼ ਦੀਨਿ।ਲੋਕ ਪ੍ਰਲੋਕ ਸੁਖੀ ਬਹੁ ਕੀਨਿ। ਪੁਨਹਿੰ ਪੱਤ੍ਰਿਕਾ ਆਪ ਲਿਖਾਈ। 'ਦੇਸ਼ ਕਾਮਰੂ ਹਮ ਅਬਿ ਜਾਈ ॥੧੦॥ ਨ੍ਰਿਪ ਕੋ ਕਾਜ ਜਬੈ ਬਨਿ ਜਾਇ। ਤਬਿ ਹਮ ਆਵਹਿੰਗੇ ਇਸ ਥਾਇੰ। ਪ੍ਰਿਤਪਾਰਹੁ ਤੁਮ ਸਾਹਿਬਜ਼ਾਦਾ। ਕਰਹੁ ਦੁਲਾਰਨਿ ਧਰਿ ਅਹਿਲਾਦਾ'॥੧੧॥ਪਠੀ ਪੱਤ੍ਰਿਕਾ ਪਟਣੇ ਆਈ। ਜਹਾਂ ਅਨਿਕ ਬਿਧਿ ਹੋਤਿ ਬਧਾਈ। ਇਮ ਪ੍ਰਸੰਗ ਨੌਮੇ ਪਤਿਸ਼ਾਹੁ। ਸੁਨਹੁ ਜਨਮ ਕੋ ਅਬਿ ਉਤਸਾਹੁ:-॥੧੨॥ ਮਾਤ ਨਾਨਕੀ ਬ੍ਰਿਧਾ ਬਡੇਰੀ। ਰਛਹਿ ਅਨਿਕ ਪ੍ਰਕਾਰ ਘਨੇਰੀ। ਸ਼੍ਰੀ ਨਾਨਕ ਆਦਿਕ ਗੁਰ ਨਾਮੂ। ਲੇ ਮੁਖ ਤੇ ਇਤ ਉਤ ਫਿਰ ਧਾਮੂ ॥ ੧੩ ॥ 'ਨਾਨਾਂ ਭਾਂਤਿ ਬਿਘਨ ਸਮੁਦਾਏ। ਸਕਲ ਬਿਨਾਸਹੁ ਬਨਹੁ ਸਹਾਏ। ਮਮ ਪੌਤ੍ਰੇ ਕੀ ਰੱਛਨਾ ਧਰੀਅਹਿ। ਚੰਦ ਮਨਿੰਦ ਬਿਲੰਦਹਿੰ[1] ਕਰੀਅਹਿ' ॥੧੪॥ ਲਗਨ ਜੋਤਕੀ[2] ਲਿਖਿ ਲੈ ਗਯੋ। ਬਹੁ ਦਿਨ ਭਲੇ ਬਿਚਾਰਤਿ ਭਯੋ।ਲਿਖੀ ਜਨਮ ਪੱਤ੍ਰੀ ਗਿਨਿ ਸੋਧਿ। ਜਿਸ ਕੇ ਉਰ ਗ੍ਰਹ ਰਾਸ਼ੀ ਬੋਧ[3] ॥ ੧੫ ॥ ਕਿਤਿਕ ਦਿਵਸ ਮਹਿੰ ਬਹੁਰ ਬੁਲਾਯਹੁ। ਮਾਤ ਨਾਨਕੀ ਨਿਕਟਿ ਬਿਠਾਯਹੁ। ਆਦਿ ਕ੍ਰਿਪਾਲ ਮਹਾਂ ਮਤਿਵੰਤੇ। ਬੈਠੇ ਆਨਿ ਸਮੂਹ ਸੁਨੰਤੇ॥ ੧੬ ॥ 'ਪੋਖ ਮਾਸ ਕੋ ਪੱਖ ਸੁਕਲ ਹੈ। ਸ਼ਪਤਮ ਥਿਤ ਕੋ ਸਮੈਂ ਸੁਕਲ ਹੈ[4]। ਆਦਿਤਵਾਰ[5] ਜਾਮਨੀ ਜਾਮੂ। ਭਯੋ ਜਨਮ ਬਾਲਿਕ ਬਲ ਧਾਮੂ ॥ ੧੭ ॥ ਪਰੇ ਲਗਨ ਮਹਿੰ ਗ੍ਰਹ ਦੇ ਮੰਗਲ[6]। ਉਚ ਕੇ ਸੂਰਜ ਸ਼ਨਿ ਕਵਿਮੰਗਲ[7]। ਲਾਭ ਸਥਾਨ ਆਇ ਗ੍ਰਹ ਆਛੇ। ਪੂਰਨ ਦ੍ਰਿਸ਼ਟਿ ਬਿਲੋਕਤਿ ਬਾਂਛੇ[8]* ॥੧੮॥ ਜਨਮ ਕੁੰਡਲੀ ਜਿਮ ਅਵਤਾਰਨਿ। ਤਿਮ ਲਖੀਯਤਿ ਪ੍ਰਤਾਪ ਬਡ ਕਾਰਨ। ਐਸ਼ੂਰਜ ਵਧਹਿ

---

[1]ਵੱਡਾ। [2]ਜੋਤਸ਼ੀ। [3]ਗ੍ਰਹ ਤੇ ਰਾਸਾਂ ਦੀ ਸਮਝ ਹੈਸੀ। [4]ਆਨੰਦ ਦਾ ਸਮਾਂ ਹੈ। [5]ਐਤਵਾਰ। [6]ਲਗਨ ਵਿਚ ਮੰਗਲ ਦੇਣ ਵਾਲੇ ਗ੍ਰਹਿ ਪਏ ਹਨ। [7]ਉੱਚੇ ਥਾਂ ਆਏ ਹਨ ਸੂਰਜ, ਸ਼ਨੀ, ਸ਼ੁਕਰ ਤੇ ਮੰਗਲ। [8] ਗ੍ਰਹ ਇਹ ਚਾਹੁੰਦੇ ਹਨ ਕਿ (ਕ੍ਰਿਪਾ) ਦ੍ਰਿਸ਼ਟੀ ਨਾਲ ਅਸਾਂ ਵਲ ਤੱਕੋ।

*ਇਥੇ ਲਗਨਾਂ ਤੇ ਕੁੰਡਲੀ ਦਾ ਜ਼ਿਕਰ ਤਾਂ ਹੋ ਰਿਹਾ ਹੈ ਪਰ ਗ੍ਰਹਾਂ ਉਤੇ ਗੁਰੂ ਜੀ ਦੀ ਮਹੱਤਤਾ ਸਮਝ ਲੈਣੀ ਚਾਹੀਏ ਕਿ ਕਵੀ ਜੀ ਦੱਸਦੇ ਹਨ ਕਿ ਗ੍ਰਹ ਆਪਣੇ ਉਪਰ ਗੁਰੂ ਜੀ ਦੀ ਕ੍ਰਿਪਾ ਦ੍ਰਿਸ਼ਟੀ ਦੀ ਵਾਂਛਾ ਕਰ ਰਹੇ ਹਨ।

ਅਨੇਕ ਪ੍ਰਕਾਰਾ। ਜਿਸ ਕੋ ਪਈਅਤਿ ਨਹੀਂ ਸ਼ੁਮਾਰਾ ॥੨੯॥ ਸਿੰਧੁ ਮੇਖਲਾ ਅਵਿਨੀ ਜੋਡੀ[1]। ਜਸੁ ਪ੍ਰਤਾਪ ਤੇ ਪੂਰਹਿ ਤੋਡੀ। ਰਾਮਚੰਦ ਮਾਨਿੰਦੈ ਜੋਧਾ। ਕ੍ਰਿਸ਼ਨ ਸਮਾਨ ਰਿਪੁਨਿ ਪਰ ਕ੍ਰੋਧਾ ॥ ੨੦ ॥ ਜਿਮ ਬਲ ਛਲਿਬੇ ਬਾਵਨ ਭਯੋ। ਤਨ ਕੋ ਤਨਕ ਆਪਨੋ ਕਿਯੋ। ਬਹੁਰ ਬਧਾਯੋ ਬਪੁਖ ਬਿਲੰਦ*। ਅਪਰ ਨ ਕੋ ਭਾ ਜਿਸ ਮਾਨਿੰਦ[2]* ॥ ੨੧ ॥ ਤਿਮੁ ਲਘੁ ਐਸ਼ੁਰਜ ਅਬੈ ਪ੍ਰਤਾਪੁ। ਜਬੈ ਸੰਭਾਰਹਿ ਅਪਨੋ ਆਪੁ। ਤਤਛਿਨ ਦੋਨਹੁੰ ਕੋ ਬਿਰਧਾਵੈ। ਜਿਸ ਕੋ ਪਾਰ ਨਹੀਂ ਕੋ ਪਾਵੈ[3] ॥੨੨॥ ਇੱਤਨਾਦਿਕ ਸ਼ੁਭ ਗੁਨ ਸਮੁਦਾਏ। ਗਿਨਤੀ ਕਰਿ ਜੋਤਸ਼ੀ ਬਤਾਏ। ਬਹੁ ਧਨ ਸਾਦਰ ਦੀਨਸਿ ਮਾਤਾ। ਲੈ ਦਿਜ ਆਸ਼ਿਖ ਦੈ ਹਰਖਾਤਾ ॥ ੨੩ ॥ 'ਚਿਰੰਜੀਵ ਹੁਇ ਸਾਹਿਬਜ਼ਾਦਾ। ਦੈ ਪਰਵਾਰਹਿੰ ਬਹੁ ਅਹਿਲਾਦਾ'। ਪੀਛੇ ਮਾਤ ਨਾਨਕੀ ਹਰਖਤਿ। ਸ਼ੁਭ ਲੱਛਨ ਪੋਤ੍ਰੇ ਮਹਿੰ ਪਰਖਤਿ ॥ ੨੪ ॥ ਲੈ ਨਿਜ ਅੰਕ ਦੁਲਾਰਹਿ ਘਨੀ। ਪਿਖਿ ਪਿਖਿ ਮੁਖ ਸਨੇਹ ਕੋ ਸਨੀ। ਖਸ਼ਟੀ[4] ਆਦਿਕ ਜੱਗ ਜਿਤੋਕਾ ਕਰੇ ਜਥਾ ਬਿਧਿ ਹੁਤੋ ਤਿਤੋਕ ॥ ੨੫ ॥ ਅੰਤਰ ਰਾਖਹਿ ਰੱਛਾ ਕਰਤੋ। ਆਇ ਰੰਕ ਜੋ ਜਾਚਹਿ ਦਰ ਤੇ। ਛੁਛਾ ਨਹੀਂ ਜਾਨਿ ਕੋ[5] ਦੀਨਾ। ਮਧੁਰ ਗਿਰਾ ਕਹਿ ਦੈਬੋ ਕੀਨਾ ॥ ੨੬ ॥ ਪੁਰਿ ਮਹਿੰ ਜਸੁ ਪਸਰਯੋ ਜਹਿੰ ਕਹਾਂ। ਦਾਨ ਭਯੋ ਗੁਰ ਘਰ ਤੇ ਮਹਾਂ। ਬਧ ਸ਼੍ਰੀ ਤੇਗ ਬਹਾਦਰ ਜੋਈ। ਬਡੀ ਭਈ ਸੁਤ ਭਯੋ ਨ ਕੋਈ ॥ ੨੭ ॥ ਅਤਿ ਚਾਹਤਿ ਕੈ ਉਪਜਯੋ ਨੰਦਨ। ਸਭਿ ਪਰਿਵਾਰ ਕਰਹਿੰ ਅਭਿਨੰਦਨ[6]। ਇਕ ਦਿਨ ਮਾਤ ਨਾਨਕੀ ਗਿਨੀ। ਸਾਥ ਕ੍ਰਿਪਾਲ ਬਾਰਤਾ ਭਨੀ ॥ ੨੮ ॥ '[7]ਸੰਮਤ ਸੋਲਹਿੰ ਸਧਾ ਅਠੱਤਰ। ਮੱਘਰ ਦੁਤੀਯਾ ਸੂਰ ਅਨੁੱਤਰ[8]। ਤਥਿ ਮਮ ਨੰਦਨ[9] ਜਨਮ ਲਏ ਹੈਂ। ਅਬਿ ਪੈਂਤਾਲਾ ਬਰਖ ਭਏ ਹੈਂ ॥ ੨੯ ॥ ਸੰਮਤ ਸੱਤ੍ਰਹ ਸੈ ਅਬਿ ਚੀਨ। ਊਪਰ ਬੀਤੇ ਬੀਸਹੁ ਤੀਨ[10]। ਸ਼੍ਰੀ ਨਾਨਕ ਕੀ ਕ੍ਰਿਪਾ ਉਦਾਰਾ। ਜਿਸ ਤੇ ਸੁਤ ਕੋ ਪੁੱਤ੍ਰ

---

[1]ਸਾਰੀ ਧਰਤੀ। [2]ਜਿਸ ਦੇ ਤੁੱਲ ਛੋਟੇ ਤੋਂ ਲੰਮਾ ਹੋਣ ਵਿਚ ਹੋਰ ਕੋਈ ਨਹੀਂ ਹੋਇਆ; ਕਵਿ ਜੀ ਇਸ ਛੋਟੇ ਤੋਂ ਲੰਮੇ ਹੋਣ ਦੀ ਉਪਮਾ ਗੁਰੂ ਜੀ ਦੇ ਪ੍ਰਤਾਪ ਨਾਲ ਦੇ ਰਹੇ ਹਨ। [3]ਛੁਟੀ। [4]ਕੋਈ। [5]ਅਨੰਦ। [6]ਸੂਰਜ ਦੱਖਣ ਵਿਚ ਸੀ। [7]ਸ਼੍ਰੀ ਤੇਗ ਬਹਾਦਰ ਜੀ। [8]੧੭੨੩।

*ਇਕ ਲਿਖਤੀ ਨੁਸਖੇ ਵਿਚ ਇਹ ਦੋ ਤੁਕਾਂ ਨਹੀਂ ਹਨ, ਪਰ ਚੌਪਈ ਦੇ ਚਾਰ ਚਰਨ ਪੂਰੇ ਕਰਨ ਵਾਸਤੇ ਅਗੋਂ ੨੨ ਅੰਕ ਦੇ ਅਖੀਰ ਇਹ ਦੋ ਤੁਕਾਂ ਦਿੱਤੀਆਂ ਹਨ:—

ਸ਼੍ਰੀ ਪਰਮਾਤਮ ਤੱਤ ਸਰੂਪ। ਭਗਤ ਰੱਛ ਤਨ ਧਰਿ ਅਨੂਪ।

ਨਿਹਾਰਾ'॥ ੩੦ ॥ ਅਸ਼ਟ ਜੋਗਨੀ ਕਹੁ ਅਭਿਖੇਕਾ[1]। ਸੁਤ ਕੀ ਕੁਸ਼ਲ[2] ਜਾਚਿ,ਸਿਰ ਟੇਕਾ। ਪੰਚਾਮ੍ਰਿਤ ਸਮੂਹ ਕਰਿਵਾਯੋ। ਸਭਿ ਸਿੱਖਨਿ ਕੇ ਘਰ ਪਹੁੰਚਾਯੋ॥ ੩੧ ॥ ਦੇਤਿ ਲੈਤਿ ਕੈ ਰਿਦੇ ਅਨੰਦ। 'ਅਤਿ ਚਾਹਤਿ ਕੈ ਉਪਜਯੋ ਨੰਦ।ਸ਼ੋਧ ਸਹਤਿ ਹੁਇ ਉਮਰ ਦਰਾਜ਼[3]।ਲਹਹੁ ਅਨੰਦ ਬਿਲੰਦ ਸਮਾਜ ॥ ੩੨ ॥ ਸ਼੍ਰੀ ਗੁਜਰੀ ਸ਼ੁਭ ਮਤਿ ਗੁਰੁ ਘਰਨੀ। ਚਿਰੰਕਾਲ ਸੁਤ ਬਾਂਛਾ ਧਰਨੀ। ਸ਼੍ਰੀ ਪਰਮੇਸ਼ੁਰ ਪੂਰਨ ਕਰੀ। ਬਿਚ ਪਰਦੇਸ਼ ਆਇ ਪੁਰਿ ਥਿਰੀ ॥ ੩੩ ॥ ਭਈ ਪ੍ਰਸੂਤ ਸੁਪੂਤ ਨਿਹਾਰਾ। ਚਿਰਜੀਵਹੁ ਸਤਿਗੁਰੂ ਕੁਮਾਰਾ।ਦੇਖਿ ਬਿਲੋਚਨ ਕੋ ਸਿਯਰਾਤੀ।ਹੁਇ ਅਨੰਦ ਤੇ ਸੀਤਲ ਛਾਤੀ' ॥ ੩੪ ॥ ਇੱਤਯਾਦਿਕ ਬੋਲਤਿ ਨਰ ਨਾਰੀ। ਉਤਸਵ ਤੇ ਪ੍ਰਮੋਦ ਰਿਦ ਭਾਰੀ। ਮਾਤਾ ਬਡੀ ਨਾਨਕੀ ਤਬੈ। ਰੱਛਾ ਕੇ ਉਪਾਵ ਕਰਿ ਸਬੈ ॥ ੩੫ ॥ ਦਿਨ ਪ੍ਰਤਿ ਮੰਗਲ ਰਚਤਿ ਬਿਸਾਲਾ। ਆਇੰ ਹਜ਼ਾਰਹੁੰ ਪੁਰਿ ਕੀ ਬਾਲਾ[4]। ਮਨ ਭਾਵਤਿ ਗਾਵਤਿ ਸ਼ੁਭ ਗੀਤ।ਦਰਸਹਿੰ ਬਾਲਿਕ ਪਰਮ ਪੁਨੀਤ॥੩੬॥ ਬੰਦਨ ਕਰਹਿੰ ਦੂਰ ਤੇ ਖਰੀ।ਕਰਹਿੰ ਸਰਾਹਨਿ 'ਸੂਰਤ ਖਰੀ'।ਦਿਨ ਪ੍ਰਤਿ ਮਾਤ ਕਰਾਇ ਸ਼ਨਾਨਾ। ਪਟ ਸੋਂ ਪੋਂਛਤਿ ਪ੍ਰੇਮ ਮਹਾਨਾ ॥ ੩੭ ॥ ਸੁਧੀ ਕਰ ਪਗ ਕੀ ਅੰਗੁਰੀਨ[5]। ਮ੍ਰਿਦੁਲ ਕੋਕਨਦ ਪੰਖਰੀ ਚੀਨ। ਦਿਪਹਿੰ ਪੁਨਰਕੁ ਮਾਣਿਕ ਜੈਸੇ[6]। ਪਦਮਾਲਯ[7] ਜਟਤੀ ਹੁਇ ਵੈਸੇ ॥ ੩੮ ॥ ਜਿਨ ਕੋ ਧਯਾਨ ਕਰੇ ਅਘ ਜਾਇੰ। ਪਰੇ ਕਰਤਿ ਚੰਚਲ ਕਰ* ਪਾਇ। ਸ਼੍ਰੀ ਗੁਰ ਤੇਗ ਬਹਾਦਰ ਜਾਤੇ। ਨਾਮ ਗਏ ਧਰ ਪ੍ਰਥਮ ਬਖਯਾਤੇ ॥ ੩੯ ॥ ਪੂਰਬ ਜਨਮ ਬਿਤੰਤ ਬਿਚਾਰਿ।ਸ਼੍ਰੀ ਗੁਜਰੀ ਪ੍ਰਤਿ ਕੀਨਿ ਉਚਾਰ। ਸੋ ਧਰਿ ਨਾਮ ਹਕਾਰਨ ਕਰਤਿ। ਬਾਰ ਬਾਰ ਬੋਲੇ[8] ਹਸ ਪਰਤਿ॥ ੪੦ ॥ ਬਾਚ[9] ਅਕਾਲ ਪੁਰਖ ਤੇ ਅਏ। 'ਗੋ' ਧਰ ਮਹਿੰ, 'ਬਿੰਦ' ਪ੍ਰਾਪਤਿ ਭਏ[10]। ਯਾਂਤੇ ਗੋਬਿੰਦ ਨਾਮ ਉਚਾਰਾ। ਜੋ ਹੁਇ ਚਹੁ ਕੁੰਟਨਿ ਬਿਸਤਾਰਾ ॥ ੪੧ ॥ ਸਿੰਘ ਜੁ ਪਦ

---

[1]ਪੂਜਿਆ। [2]ਸੁੱਖ। [3]ਲੰਬੀ। [4]ਇਸਤ੍ਰੀਆਂ। [5]ਹੱਥਾਂ ਪੈਰਾਂ ਦੀਆਂ ਉਂਗਲੀਆਂ। [6]ਨਖ਼ ਚਮਕਦੇ ਹਨ ਮਣੀਆਂ ਵਾਂਗ [ਸੰਸ:, ਪੁਨਰਭਵ=ਨਹੁੰ]। [7]ਮਾਨੋ ਲੱਛਮੀ ਦੀ ਹੀ ਜੜਤ ਕੀਤੀ ਹੋਈ ਹੈ। [ਸੰਸ:, ਪਦਮ=ਕਵਲ ਆਲਯ=ਘਰ। ਪਦਮਾਲਯ=ਲੱਛਮੀ। ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾ: ਅਧਯਾ: ੧ ਅੰਕ ੨੦ 'ਬਸੈ ਰਮਾ ਸਾਜ ਕੁਟੀ ਸੀ']। ਜੇ ਪਾਠ 'ਪਦਮ ਰਾਗ' ਹੋਵੇ ਤਾਂ ਹੀਰੇ ਅਰਥ ਬਣੇਗਾ। [8]ਬੁਲਾਵਣ ਤੇ। [9]ਬਾਣੀ ਨਾਲ। [10]ਗੋ=ਪ੍ਰਿਥਵੀ ਵਿਖੇ। ਬਿੰਦ=ਪ੍ਰਾਪਤ ਹੋਏ। *ਪਾ –ਉਰ।

ਦੇਵੀ ਨੋ ਦੀਨਿ*। ਰਾਖਸ਼ ਹਤੇ ਕਰੋਰਹੁੰ ਚੀਨਿ। ਗੁਰ ਸ਼੍ਰੀ ਨਾਨਕ ਜੋਤਿ ਮਿਲਏ। ਯਾਂਤੇ 'ਗੁਰ ਗੋਬਿੰਦ ਸਿੰਘ' ਭਏ ॥ ੪੨ ॥ ਧਰਿ ਹਾਥਨਿ ਪਰ ਕੈ ਬਿਚ ਗੋਦ। ਬਾਰਹਿ ਬਾਰ[1] ਕਰਹਿੰ ਪਰਮੋਦ। ਮੁਖ ਅਰਬਿੰਦ ਹਸਾਵਨਿ ਕਰੈਂ। ਲਾਲਤਿ ਬਹੁ ਬਿਧਿ ਤੇ ਮੁਦ ਧਰੈਂ ॥੪੩॥ ਸਾਸੁ ਨੁਖਾ ਜਨੋਂ ਜੀਵਨ ਮਨਿ ਹੈਂ[2]। ਦੇਖਤਿ ਪਾਲਤਿ ਆਨੰਦ ਮਨ ਹੈ। ਦੋਨਹੁੰ ਰੱਛਨਾ ਕਰਤਿ ਬਡੇਰੇ। ਨਯਨ ਪਲਕ ਜਨਾਈ ਬਹੁ ਬੇਰੇ[3] ॥ ੪੪ ॥ ਦਿਨ ਪ੍ਰਤਿ ਸੁੰਦਰ ਵਧਹਿ ਸਰੀਰ। ਦਾਦੀ ਬ੍ਰਿਧਾ ਰਹੈ ਨਿਤ ਭੀਰ। ਕਵਿ ਸੰਤੋਖ ਸਿੰਘ ਬਲਿ-ਹਾਰੀ। ਜਿਸ ਗੁਰ ਅਪਦਾ ਹਰੀ ਹਮਾਰੀ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਸ਼੍ਰੀ ਗੁਰੂ ਗੋਬਿੰਦ ਸਿੰਘ ਜਨਮ' ਪ੍ਰਸੰਗ ਬਰਨਨੰ ਨਾਮ ਤ੍ਰਯੋਦਸ਼ਮੋ ਅੰਸੂ ॥੧੩॥

੧੪. [ਕੁਹੜਾਮ ਦਾ ਭੀਖਣ ਸ਼ਾਹ]

ਦੋਹਰਾ॥ਪੁਰਿ ਕੁਹੜਾਮ[4] ਬਿਖੈ ਹੁਤੋ ਸ਼ਾਹੁ ਭੀਖ ਜਿਸ ਨਾਮ। ਨਿਜ ਮੁਰਸ਼ਿਦ ਕੇ ਢਿਗ ਰਹਤਿ ਠਸਕੇ[5] ਗ੍ਰਾਮ ਸੁ ਧਾਮ॥੧॥ ਚੌਪਈ॥ਜਿਸ ਦਿਨ ਸ਼੍ਰੀ ਗੁਰ ਜਗ ਬਿਦਤਾਏ। ਲੋਕ ਮ੍ਰਿਯਾਦ ਹੇਤੁ ਪ੍ਰਭੁ ਆਏ॥ਭਈ ਪ੍ਰਾਪਤਿ ਉਰ ਮਹਿੰ ਲਖਿ ਭੀਖਾ—ਅਵਤਰਿਓ ਨਰ ਬਰ ਦੇ ਸੀਖ[6] ॥੨॥ ਤੁਰਕਨਿ ਕੁਮਤਿ ਕਰੀ ਹੈ ਕੂਰੇ[7]॥ਕ੍ਰੋਧੀ ਕੁਤਸਤ ਕਰਮਨਿ ਕ੍ਰੂਰੇ[8]। ਤਿਨਕੋ ਤੇਜ ਨਾਸਿਬੇ ਹੇਤੁ॥ ਧਰਨੋ ਦੇਹ ਗੁਰੁ ਤਾਪ ਦਲੇਤ[9]—॥੩॥ਬ੍ਰਿੰਦੋ ਮੁਰੀਦ ਬੀਚ ਤਬਿ ਬੈਸਾ॥ਭਯੋ ਸੰਕਲਪ ਰਿਦੇ ਤਬਿ ਐਸਾ॥ਤਤਛਿਨ ਉਠਨੋ ਅਪਰ ਸਭਿ ਤਜਾਗੇ॥ਪੂਰਬ ਦਿਸ਼ਿ ਮੁਖ ਕਰਿ ਅਨੁਰਾਗੇ[10] ॥ ੪ ॥ਮੂੰਦਿ ਬਿਲੋਚਨ ਧਰਿ ਉਰ ਧਯਾਨਾ॥ਸਾਦਰ ਹਾਥ ਬੰਦਿ ਚਿਤ ਥਾਨਾ। ਮਨ ਮਹਿੰ ਕੀਨਿ ਬੰਦਗੀ ਘਨੀ। ਪਰਮ ਪ੍ਰੇਮ ਆਤੁਰਤਾ ਸਨੀ[11]॥੫॥ਨੈਮਿ ਹੋਇ ਧਰ[12] ਸਿਰ ਧਰਿ ਦੀਨਾ। ਕੁਨਸਾ ਕੀਨਸਿ ਤੀਨ[13] ਪ੍ਰਥੀਨਾ॥ਉਤਫੁਲ ਲੋਚਨ[14] ਹੁਇ ਕਰਿ ਬੈਸਾ। ਜਨਮ ਰੰਕ ਪਾਰਸ

[1]ਬਾਰ ਬਾਰ। [2]ਜੀਵਨਮਣੀ ਵਤ ਨੋਹ ਤੇ ਸੱਸ (ਸੰਭਾਲਕੇ ਰਖਦੀਆਂ ਹਨ)।(ਅ) ਅਪਣਾ ਜੀਵਨ ਮੰਨਦੀਆਂ ਹਨ (ਉਨ੍ਹਾਂ ਨੂੰ)। [3]ਜਿਵੇਂ ਪਲਕਾਂ ਭੁਵਾਂ ਦੀ ਰੱਖਿਆ ਕਰਦੀਆਂ ਹਨ ਹਰ ਵੇਲੇ। [4]ਇਹ ਟਿਕਾਣਾ ਪਟਜਾਲਾ ਰਿਆਸਤ ਵਿਖੇ 'ਘੁੜਾਮ' ਨਾਮ ਕਰਕੇ ਪ੍ਰਸਿੱਧ ਹੈ। [5]ਇਹ ਗ੍ਰਾਮ ਜ਼ਿਲਾ ਕਰਨਾਲ ਦੀ ਥਾਨੇਸਰ ਤਹਸੀਲ ਵਿਚ ਹੈ। [6]ਪੁਰਸ਼ਾਂ ਨੂੰ ਸੋਸ਼ਣ ਸਿੱਖਿਆ ਦੇਣ ਲਈ। [7]ਕੂੜੇ। [8]ਕ੍ਰੋਧੀ ਨਿੰਦਿਤ ਕਰਮ ਤੇ ਭਯਾਨਕ ਕਰਮਾਂ ਦੇ ਕਰਨੇ ਵਾਲੇ ਹੋ ਗਏ ਹਨ। [9]ਲੈਕੇ। [10]ਪ੍ਰੇਮ ਕਰਕੇ। [11]ਦੀਨਤਾ ਸਹਿਤ। [12]ਧਰਤੀ ਤੇ। [13]ਸਿਜਦਾ ਕੀਤਾ ਤਿੰਨ ਵਾਰ। [ਫਾ:ਕੋਰਨਿਸ਼=ਝੁਕ ਕੇ ਸਲਾਮ ਕਰਨਾ]। [14]ਭਾਵ ਨੇਤ੍ਰ ਖਿੜਾਕੇ [ਸੰਸ:, ਉਤ੍ਫੁਲ੍ਲ=ਵਿਕਾਸ਼ੁ]। *ਨਾਮ ਨਾਲ ਸਿੰਘ ਪਦ ਲਗਾਉਣਾ ਗੁਰੂ ਜੀ ਦਾ ਆਪਣਾ ਹੁਕਮ ਹੈ। ਦੇਵੀ ਵੱਲੋਂ ਮਿਲਨਾ ਕਹਿਣਾ ਇਕ ਕਲਪਨਾ ਮਾਤ੍ਰ ਹੈ।

ਲਿਯ ਜੈਸਾ ॥ ੬॥ ਦੇਖਿ ਮੁਰੀਦ ਅਖਿਲ ਬਿਸਮਾਨੇ।–ਕਹਾਂ ਕੀਨ ਇਹ ਪੀਰ ਸਯਾਨੇ।ਇਤਿ ਦਿਸ਼ਿ ਕਿਸ ਕੋ ਸੀਸ ਨਿਵਾਯੋ।ਜਥਾ ਪ੍ਰਾਂਤਿ ਹਿੰਦੁਨਿ ਕੋ ਭਾਯੋ[1] ॥ ੭ ॥ ਪਸ਼ਚਮ ਦਿਸ਼ਿ ਕੋ ਪ੍ਰਿਸ਼ਟੀ ਫੇਰਿ[2]। ਭਏ ਨੰਮ੍ਰ ਔਚਕ ਕਮਾ ਹੋਰਿ–। ਹਾਥ ਜੋਰਿ ਪੂਛਨੋ ਪੁਨ ਭੀਖ। 'ਪ੍ਰਥਮ ਨ ਤੁਮਰੀ।ਇਹ ਬਿਧਿ ਦੀਖ[3]॥੮॥ਉਠਹਿੰ ਪ੍ਰਾਂਤਿ ਹਿੰਦੂ ਕਰ ਜੋਰਿ। ਬੰਦਨ ਕਰਹਿੰ ਸਕਲ ਇਤ ਓਰਹਮ ਪਸ਼ਚਮ ਦਿਸ਼ਿ ਸੀਸ ਨਿਵਾਇੰ।ਅਪਨਿ ਦੀਨ ਕੋ ਰਾਖਹਿੰ ਭਾਇ ॥ ੯ ॥ ਆਪ ਹਮੇਸ਼ ਕਰਤਿ ਹੋ ਐਸੇ। ਅਬਿ ਕਿਸਕੋ ਪਿਖਿ ਕੀਨਸਿ ਕੈਸੇ[4]। ਸ਼ਾਹ ਭੀਖ ਸੁਨਿਕੈ ਤਬਿ ਕਹਯੋ।'ਕਾਰਨ ਸੁਨੋ ਜਥਾ ਮੈਂ ਲਹਯੋ ॥੧੦॥ ਦੀਨ ਦੁਨੀ ਕੋ ਖਾਂਵਦ[5] ਆਵਾ। ਮਾਨੁਖ ਦੇਹਿ ਧਾਰਿ ਬਿਦਤਾਵਾ[6]।ਗਰਬਨਿਕੋ ਗਰਬਨਿਕੋ ਗੰਜਨ[6*]। ਮਿਰਜਾਦਾ ਭੰਜਨ ਕੋ ਭੰਜਨ[7] ॥੧੧॥ਤੇਜ ਤ੍ਰਿਲੋਕਨਿ ਮਹਿੰ ਬਿਸਤਾਰੇ।ਤੁਰਕਨਿ ਔਂਧੇ ਕਰਹਿ ਨਗਾਰੇ[8]। ਸਿਖ ਸੰਗਤ ਕੋ ਤ੍ਰਾਸ ਮਿਟਾਵੈ† । ਸੱਤਨਾਮ ਕੋ ਜਾਪ ਜਪਾਵੈ† ॥ ੧੨॥ ਆਪਨੋ ਪੰਥ ਜਗਤ ਬਿਦਤਾਵਹਿ।ਇਕ ਮਤਿ ਕਰਤਿ ਤੀਨ ਦਿਖਰਾਵਹਿੰ[9]। ਨਿਸਾ ਆਜ ਕੀ ਜਨਮੇ ਬਾਲਕ। ਤਰੁਨ ਤਰਨਿ ਸਮ ਤਮ ਰਿਪੁ ਘਾਲਿਕ[10]॥੧੩॥ ਭਈ ਪ੍ਰਾਤ ਮੁਝ ਸੁਧਿ ਮਨ ਭਈ। ਕਰੀ ਬੰਦਗੀ ਮੈਂ ਸੁਖ ਮਈ।ਪੁਰਿ ਪਟਨਾ ਪੂਰਬ ਦਿਸ਼ਿ ਬਿਸੈ[11]।ਮੈਂ ਅਬਿ ਜਾਉਂ ਦਰਸਹੋਂ ਤਿਸੈ॥੧੪॥ਬਿਨੈ ਠਾਨਿ ਬਖਸ਼ਾਵਨਿ ਕਰਿਹੌਂ। ਅਪਨਿ ਇਸ਼ਟ‡ ਥਿਰਤਾ ਅਨੁਸਾਰ ਹੌਂ[12]। ਦਰਸ਼ਨ ਕਰੇ ਪਾਕ ਅਤਿ ਹੋਵੈਂ। ਗੁਨਹਿ ਅਨਿਕ ਮਨ

---

[1]ਜਿਵੇਂ ਸਵੇਰ ਵੇਲੇ ਹਿੰਦੂ ਮੱਥਾ ਟੇਕਦੇ ਹਨ। [2]ਪਿੱਠ ਫੇਰ ਕੇ। [3]ਇਹ ਬਿਧ ਨਹੀਂ ਸੀ ਦੇਖੀ। [4]ਮਾਲਿਕ। [5]ਪ੍ਰਗਟਿਆ ਹੈ। [6*]ਹੰਕਾਰੀਆਂ ਦੇ ਹੰਕਾਰ ਨੂੰ ਭੰਨਣ ਲਈ। [7]ਮਿਰਜਾਦਾ ਭੰਨਣ ਵਾਲਿਆਂ ਨੂੰ ਭੰਨਣ ਵਾਸਤੇ। [8]ਤੁਰਕਾਂ ਦੇ ਨਗਾਰੇ ਮੂਧੇ ਕਰੇਗਾ। [9](ਨੌਰੰਗਾ) ਇਕ ਮਤ ਕਰਦਾ ਹੈ (ਇਹ) ਤਿੰਨ ਦਿਖਾਲਨਗੇ। [10]ਜੁਆਨ ਸੂਰਜ ਸਮ ਭਾਵ ਦੁਪਹਿਰ ਦੇ ਸੂਰਜ ਵਾਙੂ ਹਨੇਰਾ ਰੂਪ ਵੈਰੀਆਂ ਨੂੰ ਨਾਸ਼ ਕਰਨ ਵਾਲੇ। [11]ਵਿੱਚ ਹੈ। [12]ਉਨ੍ਹਾਂ ਨੂੰ ਆਪਣਾ ਇਸ਼ਟ ਠਹਿਰਾ ਕੇ ਅਨੁਸਾਰੀ ਹੋਵਾਂਗਾ।

*ਪਾ:–ਗਬਰਨਿ ਕੋ ਗੋਲਨ ਕੋ ਰੰਜਨ=ਗੱਬਰਾਂ ਦੇ ਟੋਲਾਂ ਨੂੰ ਨਾਸ਼ ਕਰਨ ਲਈ। [ਅ:, ਕਬੀਰ, ਬਹੁ ਬਚਨ ਕੁੱਬਾਰ। ਕੁਬਰਾ=ਬਹੁਤ ਵੱਡਾ, ਇਸ ਤੋਂ ਪੰਜਾਬੀ, ਗੱਬਰ]।

†ਪਾ:–ਸੋ ਅਕਾਲ ਪੁਰਖ ਅਬਿ ਆਏ। ਤਿਸਹਿ ਪ੍ਰਤੀ ਹਮ ਸੀਸ ਨਿਵਾਏ।

‡ਪਾ:–ਦਿਸ਼ਟਿ।

ਤਨ ਤੇ ਖੋਵੈਂ[7] ॥ ੧੫ ॥ ਬ੍ਰਿੰਦ ਮੁਰੀਦਨਿ ਸੋਂ ਇਮ ਕਹਯੋ। ਭਯੋ [illegible] ਮਾਰਗ ਥਡ ਲਹਯੋ।ਦੋਇ ਮੁਰੀਦ ਮੁਰਾਦ ਧਰੰਤੇ[1]। ਲਿਯੋ ਸੰਗ ਖ੍ਰਿਯ ਸੇਵ ਕਰੰਤੇ ॥ ੧੬ ॥ ਅਪਰ ਸਭਿਨਿ ਆਸ੍ਵਾਸਨ ਕਰਿਕੈ[2]। "ਕਿਤਿਕ ਦਿਵਸ ਛੰਟਿ ਆਇਂਹੈਂ[3] ਉਚਰਿਕੈ।ਆਸਾ[4] ਹਾਥ ਗਹੇ ਚਲਿ ਪਰਯੋ।ਸਿਫਤ ਖੁਦਾਇ ਰੰਗ ਉਰ ਭਰਯੋ ॥ ੧੭ ॥ ਲਈ ਕੁਰਾਨ ਮੁਸੱਲਾ ਧਾਰੇ। ਦ੍ਵੈ ਮੁਰੀਦ ਸੋ ਚਲੇ ਪਿਛਾਰੇ। ਸਨੈ ਸਨੈ ਗਮਨੈ ਮਗ ਜਾਹਿੰ। ਨਿਸ ਬਿਸਰਾਮਹਿੰ,ਦਿਵਸ ਚਲਾਹਿੰ ॥੧੮॥ ਗ੍ਰਾਮ ਨਗਰ ਉਪਬਨ ਬਨ ਹੇਰਿ। ਤਰਿ ਸਲਿਤਾ ਜਲ ਚਲਤਾ ਹੇਰਿ। ਦਿੱਲੀ ਆਦਿ ਉਲੰਘਿ ਕਰਿ ਸਾਰੇ। ਭਲੀ ਭਾਂਤਿ ਕੇ ਦੇਸ਼ ਨਿਹਾਰੇ ॥ ੧੯ ॥ ਪੁਰਿ ਪਟਣੇ ਕੇ ਪਹੁੰਚੇ ਪਾਸ। ਜਿਤ ਕਿਤ ਸ਼ੋਭਾ ਰਹੀ ਪ੍ਰਕਾਸ਼।ਬਾਗਨਿ ਮਹਿੰ ਬਿਥਰੀ ਹਰਿਆਈ।ਦੇਖਨੀਯ"ਤਰੁਵਰੁ ਸਮੁਦਾਈ ॥੨੦॥ ਸਦਲ ਸਫੂਲ ਸਫਲ ਤਰੁ ਕੀਰਣ[6]। ਪੁਸ਼ਪਤਿ[7] ਲਤਾ, ਸ਼ੁਭਤਿ ਬਿਸਤੀਰਣ। ਨਾਲਕੇਰ ਕਦਲੀਨ[8] ਥਗੀਚੇ। ਮਨਹੁੰ ਕਾਮ[9] ਮਾਲੀ ਬਨਿ ਸੀਂਚੇ ॥ ੨੧॥ ਰਾਇਬੇਲ[10] ਚੰਬੋਲੀ ਚਾਰੁ। ਚੰਪਕ ਨੀਪ[11] ਸ਼ੁਭਤਿ ਗੁਲਜ਼ਾਰ। ਭਾਂਤਿ ਭਾਂਤਿ ਕੇ ਤਰੁ ਅਵਿਲੋਕੇ। ਜਿਨ ਮਹਿੰ ਬਿਚਰਤਿ ਹੋਤਿ ਅਸ਼ੋਕੇ[12] ॥ ੨੨ ॥ ਆਨੰਦ ਹੋਤਿ ਬਰਨੈ ਪੁਰਿ ਮਾਂਹੀ। ਰਿਦੇ ਲਾਲਸਾ ਦਰਸ਼ਨ ਜਾਂਹੀ। ਬਹੁਤ ਬੀਥਕਾ ਘਰ ਸਮੁਦਾਏ। ਦੇਖਤਿ ਨਗਰ ਜਾਤਿ ਅਗਵਾਏ ॥੨੩॥ ਨਰ ਨਾਰਿਨ ਕੇ ਬ੍ਰਿੰਦ[13] ਨਿਹਾਰੇ। ਬਿਚਰਤਿ ਆਨੰਦ ਧਰਿ ਧਨਿ ਭਾਰੇ[14]। ਕ੍ਰਮ ਕਰਿ ਸਕਲ ਉਲੰਘਤਿ ਆਏ।ਜਿਸੀ ਠੌਰ ਗੁਰੁ ਪੌਰ ਸੁਹਾਏ ॥ ੨੪ ॥ ਜਹਿੰ ਸਿੱਖਨਿ ਕੀ ਭੀਰ ਘਨੇਰੀ। ਕਰਹਿੰ ਕਾਮਨਾ ਲਹਹਿੰ ਬਡੇਰੀ। ਤਿਹ ਮੰਗਤਿ ਮਹਿੰ ਹੁਇ ਇਕ ਪਾਸੇ। ਬੈਠੇ ਪਿਖਹਿੰ ਬਿਲਾਸ ਹੁਲਾਸੇ ॥੨੫। ਸਮਾ ਪਾਇ ਲਖਿਕੈ ਅਵਿਕਾਸ਼। ਠਾਂਢੇ ਭਯੋ ਭੀਖ ਸਭਿ ਪਾਸ। ਆਦਿ ਕ੍ਰਿਪਾਲ ਬਿਸਾਲ ਜਿ ਬੈਸੇ। ਜੋਰੇ ਹਾਥ ਕਹਤਿ ਭਾ ਐਸੇ ॥ ੨੬ ॥ "ਜੋ ਜਨਮਨੋਂ ਅਬਿ ਸਾਹਿਬਜ਼ਾਦਾ। ਦੇਨਿ ਜਗਤ ਸਿੱਖਨਿ ਅਹਿਲਾਦਾ। ਤਿਸ ਕੇ ਦਰਸ਼ਨ ਕੀ ਹਮ ਚਾਹੁ। ਜਿਸ ਹਿਤ ਗਮਨੈ ਬਹੁ

---

[1]ਭਾਵ ਸ਼ਰਧਾ ਵਾਲੇ [ਅ:, ਮੁਰਾਦ=ਮਕਸਦ, ਸ਼ਰਧਾ]। [2]ਧੀਰਜ ਦੇਕੇ। [3]ਮੁੜ ਆਵਾਂਗੇ। [4]ਸੋਟਾ [ਅ:, ਅਸੁ]। [5]ਦੇਖਣੇ ਯੋਗ। [6]ਖਿੱਲਰ ਰਹੇ ਹਨ। [7](ਫੁੱਲਾਂ ਨਾਲ) ਖਿੜੀਆਂ ਹੋਈਆਂ। [8]ਨਾਲੀਏਰ ਤੇ ਕੇਲਿਆਂ ਦੇ। [9]ਕਾਮਦੇਵ ਮਾਲੀ ਨੇ। [10]ਰਵੇਲ। [11]ਕਦੰਬ ਬ੍ਰਿਛ। [12]ਫਿਰਦਿਆਂ ਖੁਸ਼ੀ ਹੁੰਦੀ ਹੈ। [13]ਸਮੂਹ, ਟੋਲੇ। [14]ਭਾਰੇ ਧਨੀ ਅਨੰਦ ਸਹਿਤ ਵਿਚਰਦੇ ਹਨ।

ਦਿਨ ਰਾਹੂ ॥ ੨੭ ॥ ਅਬਿ ਦਰਸ਼ਨ ਕਰਿਵਾਵਹੁ ਮੋਹਿ। ਸਫਲ ਆਇਬੋ ਮਗ ਕੋ ਹੋਹਿ। ਅਪਰ ਨ ਕਾਰਜ ਕੋਇ ਹਮਾਰਾ। ਆਏ ਲਖਨੋ ਗੁਰੂ ਦਰਬਾਰਾ[1] ॥ ੨੮ ॥ ਸੁਨਿ ਕ੍ਰਿਪਾਲ ਨੇ ਬਾਕ ਬਖਾਨਾ। 'ਭਲਾ ਭਯੋ ਤੁਮ ਟਿਕਹੁ ਸਥਾਨਾ'। ਅੰਤਰ ਜਾਇ ਬ੍ਰਿਤੰਤ ਸੁਨਾਵਾ। 'ਸਈਯਦ ਏਕ ਪੀਰ ਚਲਿ ਆਵਾ ॥੨੯॥ ਸਾਹਿਬਜ਼ਾਦੇ ਕੋ ਚਹਿ ਦੇਖਾ। ਰਿਦੈ ਲਾਲਸਾ ਕਰਤਿ ਬਿਸ਼ੇਖਾ[2]। ਸ਼੍ਰੀ ਗੁਜਰੀ ਜੁਤਿ ਸੇਵਕ ਔਰ। ਬੈਠੇ ਸੁਨਤਿ ਭਏ ਤਿਸ ਠੌਰ ॥ ੩੦ ॥ ਸਭਿ ਕੋ ਮਨ ਸੰਸੈ ਭਬਿ ਹੋਵਾ। 'ਤੁਰਕ ਦਿਲੇਸ਼ ਦੁਰਾਸੀ ਜੋਵਾ'। ਸੁਧਿ ਤਿਸ ਹੋਹਿ ਹਕਾਰਹਿ ਤੀਰ। ਕੋ ਜਾਨੈ ਕਨੋਂ ਆਵਾ ਪੀਰ ॥੩੧॥ ਘਰ ਹਮਰੇ ਸੋਂ ਕਰਤਾ ਬਾਦ। ਬਾਦੀ ਨੌਰੰਗ ਮਹਿਦ ਪ੍ਰਮਾਦਿ[3]। ਸਾਹਿਬ[4] ਨਹੀਂ ਨਿਕਟਿ ਇਸ ਕਾਲ। ਜੋ ਸਭਿ ਦਿਸ਼ਿ ਤੇ ਲੇਤਿ ਸੰਭਾਲ ॥੩੨॥ ਸ਼੍ਰੀ ਹਰਿਕ੍ਰਿਸ਼ਨ ਬੈਸ ਜਿਨ ਥੋਰੀ। ਕਰੇ ਹਕਾਰਨਿ ਨਿਜ ਦਿਸ਼ਿ ਓਰੀ। ਤਿਨਹੁੰ ਦਰਸ ਨਹਿੰ ਦੀਨਸਿ ਲੀਨਸਿ। ਤਨਿ ਤਜਿ ਦੀਨ ਕੌਤੂਹਲ[5] ਕੀਨਸਿ ॥੩੩॥ ਰਾਜ ਓਜ ਤੇ ਮਦ ਮਸਤਾਨੇ। ਕਰਹਿੰ ਅਕਰਨ ਹੋਨਿ ਕਹੁ ਹਾਨੇ[6]। ਯਾਂ ਤੇ ਇਨ ਕਹੁ ਟਾਰਨਿ ਬਨੈ। ਮਧੁਰ ਗਿਰਾ ਕਹਿ ਰਸ ਕੋ ਸਨੈ[7] ॥੩੪॥ ਏਵ ਮਤੋ ਕਰਿ ਉਠਸੋ ਕ੍ਰਿਪਾਲ[8]। ਆਯੋ ਵਹਿਰ ਮਿਲਸੋ ਤਿਸ ਨਾਲ। 'ਸੁਨਹੁ ਪੀਰ ਜੀ! ਆਪ ਮਹਾਨੇ। ਰਹਿਤ ਕਹਿਤ ਕੇ ਸਹਤ ਸਿਆਨੇ ॥੩੫॥ ਬਿਤੇ ਨ ਤੀਨ ਮਹੀਨੇ ਚੀਨਸਿ। ਅਜਹੁ ਨ ਵਹਿਰ ਨਿਕਸਨੋ ਕੀਨਸਿ। ਬਾਲਿਕ ਰੂਪ ਮ੍ਰਿਦੁਲ ਸਭਿ ਅੰਗ। ਬਾਯੂ ਬੇਗ ਬਹੈ ਹਿਮ ਸੰਗ[9] ॥ ੩੬ ॥ ਵਹਿਰ ਨ ਆਵਹਿ ਕਾਰਨ ਏਤੇ। ਅਲਪ ਆਰਬਲਾ ਅੰਤਰ ਸੋ ਤੇ[10]। ਮਿਹਿਰਬਾਨਗੀ ਕਰਿ ਕੈ ਫੇਰ। ਆਵਹੁਗੇ ਹੁਇ ਲਾਭ ਬਡੇਰ ॥੩੭॥ ਸ਼੍ਰੀ ਗੁਰ ਸਾਹਿਬ ਭਬਿ ਲਗਿ ਆਵਹਿੰ। ਤਿਨਕਹੁ ਦਰਸਹੁ ਅਭਿਮਤਿ ਪਾਵਹਿੰ'। ਸ਼ਾਹੁ ਭੀਖ ਸੁਨਿ ਕੈ ਪੁਨ ਬੋਲਾ। 'ਮਹਾਂ ਪੁਰਸ਼ ਅਵਤਰਨੋ ਅਡੋਲਾ ॥੩੮॥ ਦੇ ਦੁਸ਼ਮਨ ਕਹੁ ਦੋਜ਼ਕ ਦੁਖ ਕੋ। ਪ੍ਰਿਯ ਸੇਵਕ ਲਹਿੰ ਕੈਵਲ ਸੁਖ ਕੋ। ਤੁਮ ਚਿੰਤਾ ਚਿਤਮਹਿੰ ਕਿਮ ਕਹਿਉ। ਚਿੰਤ ਨਿਸਾ ਕੋ ਸੂਰਜ ਭਇਉ ॥੩੯॥ ਉਰ ਮਹਿੰ ਭਰਮ ਕਰਹੁ ਨਹਿੰ ਕੈਸੇ। ਭਰਮ ਤਪਤ ਕੋ ਨਿਸਪਤਿ ਜੈਸੇ[11]।

[1]ਦਿੱਲੀਪਤ ਖੋਟੀ ਆਸਾ ਵਾਲਾ ਦੇਖਿਆ ਗਿਆ ਹੈ। [2]ਅਗਜਾਨੀ। [3]ਗੁਰੂ ਨਾਵੇਂ ਪਾਤਸ਼ਾਹ। [4]ਕੌਤਕ। [5](ਆਪਣੇ) ਨਾਸ਼ ਹੋਣ ਲਈ। [6]ਮਾਮਾਂ ਜੀ। [7]ਬਰਫਾਨੀ ਹਵਾ ਤਿੱਖੀ ਵਗ ਰਹੀ ਹੈ। [8]ਅੰਦਰ ਸੋ ਉਹ (ਬਾਹਰ ਨਹੀਂ ਆ ਸਕਦੇ)। (ਅ) ਅੰਦਰੋ ਹੀ ਸੇਵਾ ਹੁੰਦੀ ਹੈ। [9]ਭਰਮ ਦਪੀ ਤੱਪਸ਼ ਨੂੰ ਚੰਦ ਸਮਾਨ (ਸੀਤਲ) ਹਨ।

ਤ੍ਰਾਸ ਤਜਹੁ,ਨਹਿ ਰੰਚਕ ਕੀਜੈ। ਤ੍ਰਾਸ ਤਿਮਰ ਕੌ[1] ਦੀਪ ਜਨੀਜੈ॥੪੦॥ ਸਭਿ ਆਲਮ ਕੌ ਖਾਂਵਦ ਹੋਵਾ।ਭੇ ਅਵਤਾਰ ਧਰਮ ਹਿਤ ਜੋਵਾ। ਦਰਸ਼ਨ ਲੈਂਹਿ ਇਹਾਂ ਹਮ ਬੈਸੇ। ਘਟ ਘਟ ਮਾਲਿਕ ਪ੍ਰੇਰਹਿ ਜੈਸੇ[2]॥੪੧॥ ਪ੍ਰਵਿਸ਼ਹੋ ਅੰਭਰ ਬਹੁਰ ਕ੍ਰਿਪਾਲੂ । ਕਰਸੋ ਜਨਾਵਨਿ ਅਖਿਲ ਹਵਾਲੂ । ਰਹੋ ਟੋਰਿ ਨਹਿੰ ਟਰੋ, ਅਰੇ ਹੈ। ਸਾਹਸ ਪਕਰੇ ਪੌਰ ਥਿਰੇ ਹੈਂ[3] ॥ ੪੨ ॥ ਬਿਨਾ ਬਿਲੋਕੇ ਲੋਚਨ ਆਗੇ[3]।ਤਬਿ ਲੌ ਖਾਨ ਪਾਨ ਸਭਿ ਤਯਾਗੇ। ਜਾਨੀ ਜਾਇ ਨਹੀਂ ਗਤਿ ਮਨ ਕੀ। ਪ੍ਰੇਮ ਪਰਖਿਯਤਿ ਕ੍ਰਿਯਾ ਸੁ ਤਨ ਕੀ[4] ॥੪੩॥ ਦੇਸ਼ ਪੰਜਾਬ ਦਿਸ਼ਾ ਕੇ ਜਨਿਯਤਿ। ਹੋਤੁ ਹਟਾਵਨਿ ਬਹੁ ਬਿਧਿ ਭਨਿਯਤਿ। ਰਹੈ ਬੈਠਿ ਜਾਹਿ ਨ ਬਿਨ ਦੇਖੇ। ਹਠ ਗਾਢੋ ਜਿਨ ਰਿਦੈ ਬਿਸ਼ੇਖੇ[5] ॥੪੪॥ ਸ਼੍ਰੀ ਗੁਜਰੀ ਸੁਨਿ ਕੈ ਤਿਨ ਬਾਤ। ਨਹਿੰ ਮਾਨੀ ਪਸਾਰੋ ਅਤਿ ਤਾਤ।"ਕੈਸੇ ਵਹਿਰ ਕਰਵਿ ਮੈਂ ਬਾਲਿਕ।ਅਲਪ ਰੂਪ ਅੰਤਰ ਥਿਤ ਪਾਲਿਕ"*[6] ॥੪੫॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਸ਼ਾਹ ਭੀਖ' ਪ੍ਰਸੰਗ ਬਰਨਨੰ ਨਾਮ ਚਤੁਰ-ਦਸਮੋ ਅੰਸੂ ॥ ੧੪ ॥ ੧੫. [ਭੀਖਣਸ਼ਾਹ]।

ਦੋਹਰਾ ॥ ਬਸੇ ਨਿਸਾ, ਕਹਿ ਰਹੇ ਬਹੁ ਖਾਨ ਪਾਨ ਨਹਿੰ ਕੀਨਿ।ਭਈ ਪ੍ਰਾਤਿ ਬੈਸੇ ਸੁ ਥਲ ਦ੍ਵਾਰ ਅਗਾਰੇ ਤੀਨ†[7] ॥ ੧ ॥ ਚੌਪਈ ॥ ਸਿਮਰਤਿ ਰਿਦੈ ਨਾਮ ਗੁਰ ਕੇਰੇ। 'ਦੇਹੁ ਦਰਸ ਪੂਰਨ ਪ੍ਰਭੁ ਮੇਰੇ। ਦੂਰ ਦੇਸ਼ ਆਗਮਨ ਹਮਾਰਾ। ਪੂਰਹੁ ਮਨ ਫਲਪ ਦਿਦਾਰਾ[8]॥੨।ਸਭਿ ਘਟ ਕੋ ਮਾਲਿਕ ਗੁਰ ਪੂਰਾ‡।ਪਿਤਾ ਪਿਤਾਮਹਿੰ ਰਣ ਮਹਿੰ ਸੂਰਾ‡।ਮਨ ਪ੍ਰੇਰਹੁਗੇ ਜਬਿਹਿਨਕੇਰੇ। ਬਾਲਿਕ ਰੂਪ ਲੇਹਿ ਤਬਿਹੇਰੇ॥੩॥ਅਪਨਿ ਪ੍ਰਿਯਹਕੀ[9]ਪੁਰਹੁ ਭਾਵਨਾ।ਪਰਖਹੁ ਪਰਮ ਸੁ ਪ੍ਰੇਮ ਪਾਵਨਾ।ਘਟ ਘਟ ਕੀ ਤੁਮ ਜਾਨਣਹਾਰੇ।ਦਰਸ਼ਨ ਦੇਹੁ ਜਾਨਿ ਮਨ ਪਸਾਰੇ[10]॥੪॥ਇੱਤਯਾਦਿਕ ਗੁਨ ਬਰਨਨ ਕਰਿਤੇ।ਭੀ ਭੁਨਸਾਰ ਪ੍ਰਕਾਸ਼ ਨਿਹਰਿਤੇ[11]। ਸ਼੍ਰੀ ਗੁਰ ਘਰ ਕੇ ਸੇਵਕ ਸਾਰੇ । ਸੁਨਿ ਸੁਨਿ ਆਇ ਸਮੀਪ ਨਿਹਾਰੇ ॥ ੫ ॥ ਤਸਬੀ ਹਾਥ ਫੇਰਿਬੋ ਕਰਿਹੀ । ਸ਼੍ਰੀ ਨਾਨਕ ਕੌ ਸਿਮਰਤਿ ਉਰ ਹੀ। 'ਦਰਸ਼ਨ ਦਰਸੇ ਬਿਨਾ ਨ ਜਾਊਂ। ਬੈਠਨੋ ਇਤ ਹੀ

[1]ਡਰ ਰੂਪੀ ਹਨੇਰੇ ਨੂੰ। [2]ਹਠ ਧਾਰਕੇ ਦਰਵੱਜ਼ੇ ਅੱਗੇ ਬੈਠਾ ਹੈ।[3]ਆਪਣੀਆਂ ਅੱਖਾਂ ਅੱਗੇ ਦੇਖੇ ਭਾਵ ਦਰਸ਼ਨ ਕੀਤੇ ਬਿਨਾ। [4]ਸਰੀਰ ਦੀ ਕ੍ਰਿਆ ਵੇਖਕੇ ਤਾਂ ਪ੍ਰੇਮ ਹੀ ਪਰਖੀ ਦਾ ਹੈ, ਭਾਵ ਪ੍ਰੇਮੀ ਜਾਪਦਾ ਹੈ। [5]ਸੂਖਮ ਸਰੀਰ ਹੈ (ਇਸ ਲਈ) ਅੰਦਰੇ ਹੱਥਕੇ ਹੀ ਪਾਲਣਾ ਹੁੰਦੀ ਹੈ। [6]ਭਾਵ ਇਕ ਪੀਰ ਤੇ ਦੋ ਮੁਰੀਦ। [7]ਦਰਸ਼ਨ ਦਾ। [8]ਪ੍ਰੇਮੀ ਦੀ। [9]ਵੇਖਿਆ ਜਾਨਣਾ।

*ਪਾ:—ਅਲਖ ਰੂਪ ਅੰਤਰ ਹਿਤ ਪਾਲਕ। †ਪਾ:—ਦ੍ਵਾਰੇ ਆਗ੍ਰਹ ਕੀਨਿ। ‡ਪਾ:—ਪੂਰੇ। ਸੂਰੇ।

ਦਿਵਸ ਬਿਤਾਊਂ॥੬॥ਸ਼੍ਰੀ ਨਾਨਕ ਕੋ ਸਦਨ ਮਹਾਨਾ। ਹਿੰਦੁਨਿ ਤੁਰਕਨਿ ਏਕ ਸਮਾਨਾ। ਪੱਖ ਪਾਤ ਜਿਨ ਕੋ ਕੁਛ ਨਾਂਹੀ। ਸ਼ਰਧਾ ਹੈਰਤਿ ਹੈਂ ਉਰ ਮਾਂਹੀ॥੭॥ਗੁਰ ਕੇ ਘਰ ਕੀ ਇਹ ਮਿਰਜਾਦ।ਦੁਰੀ ਨਹੀਂ ਜਗ ਬਿਦਤੀ ਆਦਿ[1]। ਸੁਨਿ ਕ੍ਰਿਪਾਲ ਜੁਤਿ ਸੇਵਕ ਸਾਚੇ। ਸ਼੍ਰੀ ਗੁਜਰੀ ਢਿਗ ਸਕਲ ਉਚਾਰੇ॥੮॥"ਇਹ ਤੋ ਪੀਰ ਮਹਾਂ ਦਰਵੇਸ਼। ਦਿਖੀਯਤਿ ਗੁਰ ਕੋ ਪ੍ਰੇਮ ਵਿਸ਼ੇਸ਼। ਦਰਸ਼ਨ ਬਿਨਾ ਚਾਹਿ ਨਹਿੰ ਕਾਹੀ। ਖਾਨ ਪਾਨ ਭੀ ਕੀਨਸਿ ਨਾਂਹੀ॥੯॥ਬੈਠਨੋ ਸਿਮਰਤਿ ਨਾਮ ਖ਼ੁਦਾਇ। ਏਕ ਮੁਸੱਲਾ ਤਰੇ ਡਸਾਇ। ਉਰ ਦਰਸ਼ਨ ਕੀ ਜਿਸ ਲਿਵ ਲਾਗੀ।ਭੂਖ ਪਯਾਸ ਕੀ ਬਾਧਾ ਭਾਗੀ॥੧੦॥ ਉਠਹਿ ਨਹੀਂ ਬਿਨ ਦਰਸ਼ਨ ਕੀਏ। ਬੈਠਿ ਰਹਨੋ ਉਰ ਸਾਹਸ[1] ਲੀਏ। ਉਚਿਤ ਬਾਤ ਸੋ ਕਰਹੁ ਭਲੇਰੀ।ਪਸਚਾਤਾਪ ਨ ਹੁਇ ਜਿਸ ਫੇਰੀ[2]॥੧੧॥ ਸੁਨਤਿ ਲਾਨਕੀ ਬੋਲੀ ਤਬੈ। "ਰਿਦੈ ਬਿਚਾਰ ਕਰਹੁ ਤੁਮ ਸਬੈ। ਚਿਰੰਕਾਲ ਕੋ ਚਾਹਤਿ ਰਹਿਤੋ।ਬਡੋ ਗੁਰਨਿ ਸੋਂ ਬਿਨਤੀ ਕਹਿਤੋ॥੧੨॥ ਬਾਰ-ਬਾਰ ਹੁਇ ਨੀਮ੍ਰ ਅਗਾਰੀ। ਜਾਚਨਿ ਕਰਤਿ ਪੁੱਤ੍ਰ ਭੁਜ ਭਾਰੀ। ਇਨ ਕੋ ਪਿਤਾ ਭ੍ਰਾਂਤਿ ਧਰਮਾਤਮ। ਕਹਿ ਕਹਿ ਕਰਤਾ ਪੁਰਖ ਮਹਾਤਮ[3]॥੧੩॥ ਇਕ ਮਨ ਹੋਇ ਸਮਾਧਿ ਲਗਾਵਤਿ। ਪਾਰਬ੍ਰਹਮ ਪਰਮੇਸ਼੍ਵਰ ਧਯਾਵਤਿ। ਜੋਗ ਸਾਧਨਾ ਸਾਧਤਿ ਰਹੇ। ਸਿਮਰਤਿ ਨਾਮ ਅਧਿਕ ਗੁਨ ਕਹੇ॥੧੪॥ ਕਰਨੋ ਪ੍ਰਸੀਦਨ ਪ੍ਰਭੂ ਅਕਾਲ। ਜਿਹ ਅਰਾਧਿਬੋ ਦੁਸਹਿ ਬਿਸਾਲ। ਜਗਤ ਨਾਥ ਕਰਿ ਕ੍ਰਿਪਾ ਸੁ ਚਿਤਕੋ[4]। ਕਰਨੋ ਦਿਖਾਵਨਿ ਅਬਿ ਇਹ ਸੁਤ ਕੋ॥੧੫॥ ਜਿਨ ਕੋ[5] ਉਰ ਅਭਿਲਾਖ ਬਿਸ਼ੇਖਾ। ਅਬਿ ਲੌ ਨਹੀਂ ਪੁੱਤ੍ਰ ਮੁਖ ਦੇਖਾ। ਸੋ ਕੈਸੇ ਅਬਿ ਵਹਿਰ ਲਿਜਾਵਹੁ। ਪਰ ਮਤਿ ਰਿਪੁ ਛੇ ਨਰ[6] ਦਿਖਰਾਵਹੁ॥੧੬॥ ਪੁੱਤ੍ਰ ਪਰਮ ਪ੍ਰਿਯ ਥੋਰੇ ਦਿਨਕੋ[7]। ਕਿਮ ਉਤਸਾਹ ਕਰੋਂ ਮੈਂ ਮਨ ਕੋ। ਅਨਿਕ ਭਾਂਤਿ ਕੀ ਛੋਂਛਾ ਕਰਨੀ। ਲਘੁ ਬਾਲਿਕ ਕੀ ਸਭਿਹਿਨਿ ਬਰਨੀ॥੧੭॥ ਨਰ ਪਰਦੇਸੀ ਕੋ ਦਿਖਰਾਵਨਿ। ਡੀਠ[8] ਆਦਿ ਅਵਗੁਨ ਪਰਛਾਵਨਿ[9]। ਇੱਤਯਾਦਿਕ ਉਰ ਸਮਝਹੁ ਸਾਰੇ।

---

[1]ਹਠ ਧਾਰਕੇ। [2]ਜਿਸ ਦੇ (ਕਰਨ ਪਿੱਛੋਂ) ਫਿਰ ਪਛੁਤਾਵਾ ਨਾ ਹੋਵੇ। [3]ਸ਼੍ਰੀ ਅਕਾਲ ਪੁਰਖ ਜੀ ਵਡਿਆਈ ਕਹਿੰਦੇ ਰਹੇ। [4]ਵਾਹਿਗੁਰੂ ਜੀ ਨੇ ਚਿੱਤੋਂ ਕ੍ਰਿਪਾ ਕਰਕੇ। [5]ਭਾਵ ਨਾਵੇਂ ਸਤਿਗੁਰਾਂ ਦੇ। [6]ਪਰਾਏ ਮਤਿ ਦੇ ਵੈਰੀ ਪੁਰਖਾਂ ਨੂੰ। [7]ਭਾਵ ਨਿਆਣਾ ਹੈ। [8]ਨਜ਼ਰ ਲਗਣੀ। [9]ਪਰਛਾਵਾਂ ਪੈ ਜਾਣਾ।

ਤਿਨਹਿੰ ਉਠਾਵਹੁ ਬਿਨੈਉਚਾਰੇ॥੧੮॥ਗੁਰਘਰ ਤੇ ਦਿਹੁ ਰੁਚਿਰ ਅਹਾਰਾ। ਘ੍ਰਿਤ ਮਿਸ਼ਟਾਨ ਅਨੇਕ ਪ੍ਰਕਾਰਾ। ਅਪਰ ਚਾਹਿ ਕੁਛ ਜਾਚਨਿ ਕੇਰੀ। ਬਸਤ੍ਰ ਦਰਬ ਦੀਜਹਿ ਬਿਨ ਦੇਰੀ॥ ੧੯ ॥ ਬਾਲਿਕ ਵੰਹਿਰ ਦਰਸ਼ ਤੇ ਬਿਨਾ। ਦੇਹੁ ਤਿਨਹੁੰ ਕਰਿ ਆਦਰ ਘਨਾ। ਬੇਸ ਭਲੇ ਦਰਵੇਸ਼ ਵਿਸ਼ੇਸ਼। ਜਥੈਂ ਕਹੋਂ ਕਰਹੁ ਪ੍ਰਸੰਨ ਅਸ਼ੇਸ਼[1]॥ ੨੦ ॥ ਸੁਨਤਿ ਨਾਨਕੀ ਤੇ ਸਭਿ ਆਏ। ਸ਼ਾਹੁ ਭੀਖ* ਕੋ ਮਿਲਿ ਸਮੁਝਾਏ। 'ਜਨਨੀ ਕੋ ਸੁਤ ਹੁਇ ਅਤਿ ਪਯਾਰੋ। ਅਰੁ ਬਾਲਿਕ ਬਧ ਆਪ ਬਿਚਾਰੋ॥ ੨੧ ॥ ਅਲਪ ਦਿਵਸ ਭੇ ਜਨਮ ਭਯੋ ਹੈ। ਅਜਹੁੰ ਵਹਿਰ ਨਿਕਸਨਿ ਨ ਕਿਯੋ ਹੈ। ਗੁਰੁ ਘਰ ਤੇ ਭੋਜਨ ਸਭਿ ਲੀਜੈ। ਤ੍ਰਿਪਤਹੁ ਮਨ ਪ੍ਰਸੰਨ ਕੋ ਕੀਜੈ॥ ੨੨ ॥ ਅਸ-ਮੰਜਸ ਲਯਾਵਨਿ ਘਰ ਬਾਹਰ। ਤਿਨ[2] ਜਨਨੀ ਨਹਿੰ ਮਾਨਹਿ ਜ਼ਾਹਰ। ਬਹੁਰ ਆਇ ਦਰਸਹੁ ਦਰਸੰਨ।ਮਿਲਹੁ ਗੁਰਨਿ ਮਨ ਹੋਇ ਪ੍ਰਸੰਨ॥੨੩॥ ਕਰਹੁ ਮਿਹਰ ਕੀ ਨਦਰ ਬਿਸਾਲਾ। ਸ਼ੁਭ ਦਰਵੇਸ਼ ਆਪ ਕੀ ਚਾਲਾ[3]। ਪਰਵਦਗਾਰ ਸਿਫਤ ਮਹਿੰ ਰੰਗੇ। ਛਿਤ ਸੀ ਛਮਾ[4] ਧਰਹੁ ਸਰਬੰਗੇ॥੨੪॥ ਸ਼ਮਤਿ ਛੁਧਤਿ ਤੁਮ ਪੀਯੋ ਨ ਪਾਨੀ। ਇਕ ਰਸ ਰਹੇ ਮੌਨ ਕੋ ਠਾਨੀ। ਸ਼੍ਰੀ ਗੁਰ ਕੇ ਦਰਬਾਰ ਅਗਾਰੀ। ਨਹਿੰ ਬੈਠਨਿ ਬਨਿਹੈ ਹਠ ਧਾਰੀ'॥੨੫॥ ਸੁਨਿ ਕਰਿ ਸ਼ਾਹ ਭੀਖ ਪੁਨ ਬੋਲਾ।ਸ਼ਰਧਾ ਜਿਸਕੇ ਰਿਦੇ ਅਡੋਲਾ।'ਪਟਣੇ ਨਗਰ ਬਿਖੇ ਜਬਿ ਬਰਸੋ। ਸਿਰ ਨਿਵਾਇ ਮੈਂ ਪੂਨ ਕੋ ਕਰਸੋ॥ ੨੬ ॥ ਦਰਸੋਂ ਬਰਖੁਰਦਾਰਹਿੰ ਆਦਿ[5]। ਪੁਨ ਖਾਵੋਂ ਪੀਵੋਂ ਸਾਲਾਦਿ[6]†। ਕੋਸ ਸੈਂਕਰੇ ਚਲਿ ਕਰਿ ਆਏ। ਜਨਮ ਜਾਨਿ ਮਨ ਹਮ ਹਰਖਾਏ॥ ੨੭ ॥ ਲੇਨਿ ਦੇਨਿ ਕੋ ਅਪਰ ਨ ਕਾਜ। ਦਰਸ਼ਨ ਏਕ ਗ਼ਰੀਬ ਨਿਵਾਜ। ਹਮ ਫਕੀਰ ਦਰਵੇਸ਼ ਹਮੇਸ਼। ਜਗ ਕਲੇਸ਼ ਚਹਿੰ ਹਤਨਿ ਅਸ਼ਸ਼॥੨੮॥ ਜਿਮ ਜਾਨਹੁ ਤਿਮ ਦਰਸ ਕਰਾਵਹੁ।ਕਹਯੋ ਮਾਨਿ ਹਮ ਕੋ ਹਰਖਾਵਹੁ। ਨਾਂਹਿ ਤ ਪਰੇ ਰਹੈਂ ਦਰਬਾਰ। ਕਰਹਿੰ ਬੰਦਗੀ ਪਰਵਦਗਾਰ॥੨੯॥ ਹਮ ਫਕੀਰ ਸਦ ਸੰਕਟ ਸਹੈਂ। ਇਸ ਮਹਿੰ ਕੋਇ ਨ ਅਚਰਜ ਅਹੈ। ਦਿਖਰਾਵਹੁਗੇ

[1]ਸਾਰੇ। (ਅ) ਸਾਰਿਆਂ ਨੂੰ। [2]ਤਿਨ੍ਹਾਂ ਦੀ। [3]ਰੀਤ। [4]ਧਰਤੀ ਵਰਗੀ ਖਿਮਾਂ। [5]ਪਹਿਲੇਂ ਸਾਹਿਬ-ਜ਼ਾਦੇ ਜੀ ਦਾ ਦਰਸ਼ਨ ਕਰਾਂਗਾ [ਫਾ:, ਬਰਖ਼ੁਰਦਾਰ=ਜੀਵਨ ਦੇ ਫਲਾਂ ਨੂੰ ਮਾਣਨ ਵਾਲਾ। ਭਾਵ ਪ੍ਰਤਾਪੀ ਤੇ ਚਿਰੰਜੀਵ]। [6]ਸਹਤ ਅਹਿਲਾਦ। ਸ਼ੁੱਧ ਪਾਠ 'ਸਹਿਲਾਦ' ਹੋਣਾ ਹੈ, ਲਿਖਾਰੀ ਦੀ ਕਲਮ ਉੱਕਾਈ ਹੈ।

*ਇਕ ਲਿਖਤੀ ਨੁਸਖੇ ਵਿਚ ਸ਼ਾਹੁ ਭੀਖ ਦੀ ਥਾਂ ਸੋਚ ਭੀਖ ਭੀ ਪਾਠ ਕਈ ਵਾਰ ਆਯਾ ਹੈ।

†ਪਾ:-ਸਲਲਾਦਿ=ਜਲ ਆਦਿਕ।

ਦਰਸ਼ਨ ਕਰਿ ਹੈਂ। ਨਾਂਹਿ ਤ ਬੈਠੇ ਹਮ ਦਰ ਪਰ ਹੈਂ ॥ ੩੦ ॥ ਪੂਰਨ ਹੋਹਿ ਕਾਮਨਾ ਜਬੈ। ਖਾਨ ਪਾਨ ਕਰਿਹੈਂ ਮੁਖ ਤਬੈ।ਦਿਢ ਨਿਸ਼ਚਾ ਹਮਰੋ ਮਨ ਏਮ[1]।ਦੇਹਿੰਦਰਸ ਲਖਿ ਕੈ ਮਨ ਪ੍ਰੇਮ[2]॥੩੧॥ਸੇਵਕ ਜੁਤਿ ਸੁਨਿ ਸ਼ੋਨ ਕ੍ਰਿਪਾਲ[3]।ਪਰਖਨੋ ਸਾਹਸ ਅਚਲ ਬਿਸਾਲ।ਮਾਤ ਨਾਨਕੀ ਕੋ ਢਿਗ ਆਏ। ਹਾਥ ਜੋਰਿ ਸਭਿ ਗਾਥ ਜਨਾਏ॥੩੨॥'ਹਠ ਫਕੀਰਨੇਕਰਨੋ ਬਡੇਰੋ।ਉਠੰਹਿ ਨਹੀਂ ਬਿਨ ਦਰਸ਼ਨ ਹੇਰੇ।ਕਰਹੁਆਪਨੇ ਰਿਦੇ ਬਿਚਾਰੀ।ਟਾਰੈਂ ਜਿਮਦਿਢ ਸਾਹਸਧਾਰੀ[a] ॥੩੩॥ ਥਕਤਿ ਛੁਧਤਿ ਜਲ ਕੋ ਨਹਿੰ ਛੁਏ। ਦਰ ਪਰ ਬੈਠੇ ਰਾਤਿ ਬਿਤਏ। ਅਬਿ ਜੁਗ ਜਾਮ ਦਿਵਸ ਬਿਤ ਗਇਊ। ਤਊ ਅਛੋਭ ਸਧੀਰਜ ਭਇਊ॥੩੪॥ਸਹਿਤ ਸਨੇਹ ਬਾਕ ਮੁਖ ਕਹੋ।ਦਰਸ਼ਨ ਸਤਿਗੁਰ ਕੀ ਇਛ ਅਹੋ। ਇਹ ਅਵਤਾਰ ਰੂਪ ਬਿਦਤਾਏ।ਦਰਸ਼ਨ ਚਹਤਿ ਦੂਰ ਤੇ ਆਏ' ॥੩੫॥ ਮਾਤ ਨਾਨਕੀ ਸੁਨਿ ਤਿਸ ਕਾਲ। ਕਹਯੋ ਬਾਕ'ਸੁਨਿ ਭ੍ਰਾਤ ਕ੍ਰਿਪਾਲ! ਅੰਤਰ ਪੌਰ ਪ੍ਰਯੰਕ ਛਸਾਵਹੁ। ਰੱਛਨਾ ਸਰਬ ਪ੍ਰਕਾਰ ਕਰਾਵਹੁ॥ ੩੬ ॥ ਸਿਖ ਸੇਵਕ ਸਭਿ ਹੀ ਹੁਇਂ ਤੀਰ। ਫਰਸ਼ ਕਰਾਵਹੁ ਸੁੰਦਰ ਚੀਰ। ਗਾਵਹਿੰ ਗੁਰ ਕੇ ਸ਼ਬਦ ਉਦਾਰ।ਅਪਨਿ ਰਬਾਬੀਲੇਹੁਹਕਾਰ'॥੩੭॥ਸੁਨਤਿ ਸਕਲ ਕਰਿਵਾਇਸਿ ਤਯਾਰੀ।ਕਰਨੋ ਮੇਲ ਸੰਗਤਿ ਮਿਲਿ ਸਾਰੀ। ਅਨਿਕ ਉਪਾਇਨ ਕੋ ਲੇ ਆਏ। 'ਪ੍ਰਥਮ ਕਰਹਿੰ ਦਰਸ਼ਨ ਹਰਖਾਏ[a7] ॥੩੮ ॥ ਰੰਗਦਾਰ ਝਗਲੀ ਪਟ ਝੀਨ। ਚਮਕਤਿ ਗੋਟਾ ਲਗਯੋ ਮਹੀਨ। ਅਨਿਕ ਭਾਂਤਿ ਕੀ ਹੁਤੀ ਸੁ ਤਯਾਰ। 'ਦਰਸ਼ਨ ਕਰਿ ਅਰਪਹਿੰ ਤਿਸ ਬਾਰ'॥੩੯॥ ਸੋ ਸੁਨਿ ਸੁਨਿ ਉਤਲਾਵਤਿ ਲਯਾਏ। ਹੁਤੇ ਕਿਨਹੁੰ ਭੂਖਨ ਘਰਿਵਾਏ। ਦਰਸ਼ਨ ਕੀ ਪ੍ਰਤੀਖਨਾ ਵਾਰੇ। ਪਹੁੰਚਤਿ ਭੇ ਸਿਖ ਸੇਵਕ ਸਾਰੇ ॥ ੪੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਸ਼ਾਹ ਭੀਖ' ਪ੍ਰਸੰਗ ਬਰਨਨੰ ਨਾਮ ਪੰਚਦਸ਼ਮੋ ਅੰਸੂ ॥ ੧੫ ॥ ੧੬. [ਭੀਖਣ ਸ਼ਾਹ ਦੀ ਬੰਦਗੀ]।

ਦੋਹਰਾ ॥ ਫਰਸ਼ ਗਲੀਚੇ ਗਿਲਮ ਕੋ ਰਚਯੋ ਰੁਚਿਰ ਇਕ ਸਾਰ। ਕੰਚਨ ਖਚਿਤ[4] ਪ੍ਰਯੰਕ ਕੇ ਆਸਤਰਨ[5] ਜਿਸ ਚਾਰੁ॥ ੧ ॥ ਚੌਪਈ ॥ ਮ੍ਰਿਦੁਲ ਮਨੋਗ ਧਰੇ ਉਪਧਾਨੁ[6]। ਸੇਜਬੰਦ ਸੁਠ ਜ਼ਰੀ ਮਹਾਨ। ਸ਼੍ਰੀ ਗੁਜਰੀ ਢਿਗ ਹੋਇ ਕ੍ਰਿਪਾਲ। ਦੁਹਿ ਹਾਥਨਿ ਪਰ ਲੇ ਬਰ ਬਾਲ ॥ ੨ ॥ ਮੰਦ ਮੰਦ[7] ਕਰਿ

[1]ਐਉਂ ਹੈ। [2]ਮਾਮਾ ਕ੍ਰਿਪਾਲ ਜੀ ਨੇ। [3]ਪੱਕੇ ਹਠ ਧਾਰੀ ਨੂੰ ਜਿਵੇਂ ਟਾਲੀਏ। [4]ਖੁਸ਼ ਹੁੰਦੇ ਹਨ ਕਿ ਪਹਿਲਾ ਦਰਸ਼ਨ ਕਰਾਂਗੇ। [5]ਜੜੇ ਹੋਏ। [6]ਵਿਛਾਵਣੇ। [7]ਸਿਰਹਾਣੇ। [8]ਹੌਲੀ ਹੌਲੀ।

ਅਦਬ ਘਨੇਰਾ। ਸ਼੍ਰੀ ਗੁਰ ਕੋ ਲਯਾਇਵ ਤਿਸ ਬੇਰਾ। ਸੂਰਜ ਮੁਖੀ[1] ਹਾਥ ਗਹਿ ਆਗੇ। ਕਿਧ ਸੂਰਜ ਦਿਸ਼ਿ ਧੂਪ ਨ ਲਾਗੇ ॥ ੩ ॥ ਚਾਰੁ ਚਮਰ ਲੇ ਕਰਿ ਭਾ ਪਾਛੇ[2]। ਕਰਤਿ ਢੁਰਾਵਨਿ ਇਤ ਉਤ ਆਛੇ। ਗਾਵਨਿ ਲਗੇ ਸ਼ਬਦ ਸੁਖਕਾਰੀ। ਰਾਗ ਰਾਗਨੀ ਰੁਚਿਰ ਮਝਾਰੀ ॥ ੪ ॥ ਬਜਹਿ ਰਬਾਬ ਮ੍ਰਿਦੰਗ ਉਦਾਰਾ। ਜਿਨ ਕੋ ਸ਼੍ਰਵਨ ਦੇਤਿ ਸੁਖ ਭਾਰਾ । ਪੁਰਿ ਪਟਨੇ ਕੀ ਸੰਗਤਿ ਆਈ। ਅਨਿਕ ਪਕਾਰ ਉਪਾਇਨ ਲਯਾਈ ॥ ੫ ॥ ਕਰਿ ਕਰਿ ਰਿਦੈ ਕਾਮਨਾ ਆਏ। ਦਰਸ਼ਨ ਕਰਤਿ ਪਾਇ ਮਨ ਭਾਏ[3]। ਹੋਨਿ ਲਗੀ ਅਰਦਾਸ ਅਗਾਰੀ। ਬਸਤ੍ਰ ਬਿਭੂਖਨ ਅਰਪਤਿ ਭਾਰੀ ॥੬॥ ਬਹੁਰੋ ਸ਼ਾਹਿ ਭੀਖ ਬੁਲਵਾਇਵ। 'ਮਨ ਬਾਂਛਤਿ ਦਰਸਹੁ ਸੁਖਦਾਇਵ'। ਹਰਖਤਿ ਉਰ ਉਠਿ ਅੰਤਰ ਹੋਵਾ। ਥਿਤ ਸਮੀਪ ਕਰਿ ਅਦਬ ਖਰੋਵਾ*॥੭॥ਬੰਦਨ ਕਰਿ ਤਸਬੀ ਜਿਸ ਹਾਥ[4]। ਬੋਲਤਿ ਭਯੋ ਸਤੁਤਿ ਸ਼ੁਭ ਗਾਥ। 'ਪਾਕ ਬਿਪਾਕ"† ਰਹੀਮ, ਕਬੀਰ ! ਬਖਸ਼ਹੁ ਗੁਨਹ, ਪੀਰ ਕੇ ਪੀਰ !॥ ੮ ॥ ਸ਼੍ਰੀ ਨਾਨਕ ਸ਼੍ਰੀ ਕਾਲੂ ਨੰਦਨ। ਸ਼੍ਰੀ ਬੇਦੀ ਕੁਲ ਚੰਦ ਸ ਬੰਦਨ[5] । ਸੁਜਸੁ ਬਿਲੰਦ ਅਨਿੰਦ ਮੁਕੰਦ। ਖਲਕ ਮੁਮਾਰਖ ਦਿਪਹੁ ਅਮੰਦ[6] ॥ ੯ ॥ ਰਾਇ ਬੁਲਾਰ ਉਧਾਰਨਿ ਕਰਸੋ। ਦੌਲਤ ਖਾਂ ਕੋ ਦੁਖ ਪਰਹਰਸੋ। ਪੀਰ ਬ੍ਰਿੰਦ ਕੋਤਿਕ ਮੁਲਤਾਨ। ਸਭਿ ਕੋ ਸ਼ਾਂਤਿ ਦੀਨਿ ਦੁਖ ਹਾਨਿ ॥ ੧੦ ॥ ਅਪਰ ਹਿੰਦੁ ਤੁਰਕਨਿ ਕਯਾ ਗਿਨਤੀ।ਕਰੇ ਨਿਹਾਲ ਸ਼ੋਨ ਸੁਨਿ ਬਿਨਤੀ।ਜੋ ਜੋ ਸ਼ਰਨ ਆਨਿ ਕਰਿ ਪਰਸੋ। ਕ੍ਰਿਪਾ ਦ੍ਰਿਸ਼ਟਿ ਕਰਿ ਜਿਸਹਿ ਨਿਹਰਸੋ ॥ ੧੧ ॥ ਸੋ ਸੋ ਚਤੁਰ ਪਦਾਰਥ ਪਾਪਤ। ਲਗੀ ਰਿਦੈ ਲਿਵ ਸੱਤਨ ਸੁ ਜਾਪਤਿ[7]। ਦੁਲਭ ਤਿਨਹੁੰ ਕੋ ਕਛੂ ਨ ਰਹਸੋ।ਰਾਵਰਨੋ ਜਿਸਕੋ ਨਿਜ ਲਹਸੋ[8]॥੧੨॥

---

[1]ਭਾਵ ਗੋਲ ਪੱਖਾ। [2]ਪਿੱਛੇ ਹੋਇਆ। [3]ਮਨ ਵਾਂਛਤ ਪ੍ਰਾਪਤ ਕੀਤੇ। [4]ਜਿਸ ਦੇ ਹੱਥ ਵਿਚ ਤਸਬੀ ਸੀ ਉਸ ਨੇ ਬੰਦਨ ਕੀਤੀ। [5]ਪਵਿਤ੍ਰਾਂ ਤੋਂ ਪਵਿੱਤ੍ਰ [ਫਾ:, ਪਾਕ=ਪਵਿੱਤ੍ਰ। ਸੰਸ:, ਵਿ=ਵਿਸ਼ੇਸ਼ ਕਰਕੇ, ਫਾ:, ਪਾਕ=ਪਵਿੱਤ੍ਰ] (ਅ) ਪਾਕ:=ਪਵਿੱਤ੍ਰ। ਵਿਪਾਕ=ਕਰਮ ਫਲ, ਭਾਵ ਕਰਮਾਂ ਦੇ ਨਤੀਜੇ ਯਾ ਫਲ ਤੋਂ ਪਾਕ ਹੋ। ਅਰਥਾਤ ਤੁਸੀਂ ਜਗਤ ਵਿਚ ਸ੍ਰਿਛੰਦ ਆਏ ਹੋ ਕਿਸੇ ਕਰਮ ਦਾ ਫਲ ਤੁਸਾਨੂੰ ਨਹੀਂ ਲਿਆਇਆ। [6]ਹੇ ਬੇਦੀ ਕੁਲ ਚੰਦ ! ਆਪ ਬੰਦਨਾ ਯੋਗ ਹੋ। [7]ਆਪ (ਚੰਦ ਵਾਙੂ) ਅਮੰਦ ਪ੍ਰਕਾਸ਼ਦੇ ਹੋ ਤੇ ਖਲਕਤ ਮੁਬਾਰਕਾਂ ਦੇ ਰਹੀ ਹੈ। [8]ਸੱਤਿਨਾਮ ਦੇ ਜਪਣ ਵਿਚ ਲਿਵ ਲਗੀਹੈ ਉਨ੍ਹਾਂ ਦੀ।[9]ਆਪਣਾ ਬਣਾਇਆਹੈ ਆਪਨੇ ਜਿਸਨੂੰ।

*ਪਾ:—ਭੀਤਰ ਬਰਿ ਸਤਿਗੁਰ ਮੁਖ ਜੋਵਾ। †ਪਾ:—ਬਿਬਾਕ=ਖੌਫ ਰਹਿਤ।

ਸੂਰਤ ਸੁੰਦਰ ਮੂਰਤਿ ਪਾਕ। ਤੁਮਰੋ ਦਰਸ਼ਨ ਨਹਿੰ ਜਮ ਬਾਕ[1]। ਜ਼ਾਹਿਰ ਜਗ ਮਹਿੰ ਜਥਰ ਜ਼ਹੂਰ[2]। ਹਾਜ਼ਰ ਜਹਿੰ ਕਹਿੰ ਦਾਸ ਹਜ਼ੂਰ[3]॥ ੧੩॥ ਗ਼ਾਫਲ ਰੰਜ[4] ਗ਼ਰੀਬ ਨਿਵਾਜ। ਇਹ ਕਦੀਮ[5] ਤੁਮ ਕਰਤੇ ਕਾਜ।ਜਸ ਚਿਤ ਚਹੋ ਕਰਹੁ ਤਸ ਮਾਲਿਕ। ਸਿਰਜਨਹਾਰ* ਖ਼ਲਕ ਕੋ ਪਾਲਿਕ ॥੧੪॥ ਲਗਜੋ ਆਨਿ ਮੈਂ ਕਦਮ ਤੁਮਾਰੇ। ਬੂਝਹੁ ਰਿਦੇ ਮਨੋਰਥ ਸਾਰੇ। ਅਪਨੇ ਪੰਥ ਵਿਖੇ ਮਮ ਟੁਕਰਾ[6]ਜੋ ਰਾਖਹੁ ਤੁਮ,ਕਰਹੁ ਨ ਉਖਰਾ[7]॥੧੫॥ ਸਭਿ ਤੁਰਕਨਿ ਤੇ ਰਖਹੁ ਨਿਰਾਲਾ। ਮੋ ਪਰ ਕਰਿ ਕੈ ਕਰਮ ਕ੍ਰਿਪਾਲਾ। ਤੌ ਅਬਿ ਪਤਾ ਮੋਹਿ ਕੋ ਦੇਈਏ। ਮਮ ਉਰ ਅੰਤਰ ਕੀ ਲਖਿ ਲੇਈਏ[8] ॥ ੧੬ ॥ ਇੱਤਮਾਦਿਕ ਕਹਿ ਕਰਿ ਇਕ ਘਟਿਕਾ[9]। ਮ੍ਰਿਤਕਾ ਕੀ ਲਘੁ ਲਘੁ ਦ੍ਵੈ ਘਟਕਾ[10]। ਤਿਨ ਮਹਿੰ ਪਾਇ ਮਧੁਰ ਪਕਵਾਨ। ਸੇਤ ਬਸਤ੍ਰ ਮੁਖ ਬੰਧਨ ਠਾਨਿ ॥ ੧੭ ॥ ਪ੍ਰਥਮ ਮੁਰੀਦ ਨਿਕਟਿ ਮੰਗਵਾਈ। ਲੈ ਕਰਿ ਸੋ ਨਿਜ ਹਾਥ ਉਚਾਈ।ਦ੍ਵੈ ਕਰ ਪਰ ਦੋਨਹੁੰ ਸੋ ਧਰਿਕੈ। ਸਤਿਗੁਰ ਕੀ ਸ਼ੁਭ ਸਿਫਤ ਉਚਰਿਕੈ ॥ ੧੮ ॥ ਹੋਤੁ ਪਰਖਿਬੇ ਹੈ ਕਰਿ ਆਗਾ। ਅਤਿ ਸਮੀਪ ਹੈਬੇ ਕਹੁ ਲਾਗਾ। ਪ੍ਰਭੂ ਬਿਰਾਜਤਿ ਮਾਤਲ ਅੰਕਾ[10]। ਸੁੰਦਰ ਦਰਸ਼ਨ ਮਦਨ ਮਯੰਕਾ॥੧੯॥ ਸ਼ਸਾਮ ਬਿੰਦੁ[11] ਜਨਨੀ ਸ਼ੁਭ ਲਾਇਵ। ਡੀਠ ਨ ਲਗੈ[12] ਰਿਦਾ ਅਕੁਲਾਇਵ।ਮਨਹੁੰ ਸੁ ਲੱਛਨ ਚੰਦ[13] ਸੁਹਾਵਾ।ਦਾਸ ਚਕੋ-ਰਨ ਗਨ ਹਰਖਾਵਾ ॥੨੦॥ ਬਿਕਸਜੋ ਮਨਹੁੰ ਅਲਪ[14] ਅਰਬਿੰਦ। ਬੈਠਜੋ ਸ਼ੋਭਤਿ ਥਤਸ ਮਲਿੰਦ[15]।ਸੁਧਾ ਕੁੰਡ ਮੁਖ ਮੰਡਲ ਮਨੋ। ਬਿਕਸਤਿ ਕਬਿ ਕਬਿ ਬੀਚੀ ਸਨੋ[16] ॥ ੨੧ ॥ ਜਜੋਂ ਜਜੋਂ ਸ਼ਾਹ ਭੁਖ ਮੁਖ ਬੋਲਹਿ।

---

[1]ਜਮਾਂ ਦਾ ਡਰ [ਫਾ:,ਬਾਕ]। (ਅ) ਜਮਾਂ ਦੀ ਬਾਕੀ [ਅ:, ਬਾਕੀ]। [2]ਭਾਫ਼ਾ ਪ੍ਰਕਾਸ਼ ਹੈ। [3]ਜਿੱਥੇ ਕਿਤੇ ਦਾਸ ਹਜ਼ੂਰ ਨੂੰ (ਯਾਦ ਕਰਦੇ ਹਨ ਆਪ, ਹਾਜ਼ਰ ਹੁੰਦੇ ਹੋ। (ਅ) ਜਿੱਥੇ ਕਿੱਥੇ ਦਾਸਾਂ ਦੇ ਹਾਜ਼ਰਾ ਹਜ਼ੂਰ ਹੋ। [4](ਰੱਬ ਤੋਂ) ਗ਼ਾਫਲਾਂ ਦੇ ਨਾਸ਼ ਕਰਤਾ ਯਾ ਗ਼ਾਫਲਤਾ ਦੇ ਨਾਸ਼ਕ। [5]ਆਦੋਂ ਹੀ। [6]ਟੁਕੜਾ, ਭਾਵ ਮੇਰਾ ਕੁਛਕੁ ਸਬੰਧ। (ਅ) ਭਾਗ, ਹਿੱਸਾ। [7](ਤੁਰਕਾਂ ਦੇ ਤੇਜ ਪ੍ਰਤਾਪ ਦੀ ਜੜ ਕੱਟੀ ਜਾਣੀ ਹੈ) ਜੇ ਆਪ ਰਖ ਲਓਗੇ ਤਾਂ (ਮੇਰੀ ਜੜ) ਨਾ ਉਖੜੇਗੀ। [ਦੇਖੋ ੧੪ ਅੰਸੂ ਦਾ ੧੨ ਅੰਕ]। । [8]ਘੜੀ ਭਰ । [9]ਦੋ ਕੁੱਜੀਆਂ । [10]ਮਾਮੇ ਜੀ ਦੀ ਗੋਦ ਵਿੱਚ । [11]ਕਾਲੀ ਬਿੰਦੀ । [12]ਨਜ਼ਰ ਨਾ ਲਗੇ। [13]ਚੰਦ ਵਿਚ ਚਿੰਨ੍ਹ ਸੁਹਾ ਰਿਹਾ ਹੈ [ਚੰਦ ਵਿਚ ਸਸੇ ਦਾ ਕਾਲਾ ਚਿੰਨ੍ਹ ਹੁੰਦਾ ਹੈ ਇਸੇ ਕਰਕੇ ਸਸਿਲਾਂਛਨ ਬੀ ਚੰਦ ਦਾ ਇਕ ਨਾਮ ਹੈ]। [14]ਛੋਟਾ ਜਿਹਾ । [15]ਭਉਰੇ ਦਾ ਬੱਚਾ (ਹੈ ਮਾਨੋਂ ਉਹ ਕਾਲਾ ਬਿੰਦੂ)। [16]ਮੂੰਹ ਮੰਡਲ ਮਾਨੋਂ ਅੰਮ੍ਰਿਤ ਦਾ ਕੁੰਡ ਹੈ ਜੋ ਕਿਸੇ ਕਿਸੇ ਵੇਲੇ ਮੁਸਕ੍ਰਾਉਂਦਾ ਹੈ ਸੋ ਮਾਨੋਂ ਲਹਿਰ ਉਠਦੀ ਹੈ।

*ਪਾ:—ਸਿਰਜਨ ਖਿਜ਼ ।

ਪਿਖਤਿ ਹਸਤਿ ਤਨੋਂ ਤਨੋਂ ਤਨੁ ਡੋਲਹਿ। ਹਾਥਨਿ ਚਰਨ ਉਛਾਰਤਿ ਡਾਰਤਿ। ਕਵਿ ਜਿਨ ਪਰ ਉਤਪਲ ਦ੍ਰਿਤਿ ਵਾਰਤਿ[1]॥੨੨॥ ਹਾਟਕ ਕਟਕ[2] ਜਟੇ ਵਿਚ ਹੀਰੇ। ਲਾਗੀ ਅੰਗੁਰੀ ਲਗੋਂ ਜੰਜੀਰੇ[3]। ਜਟੀ ਮੁੰਦਰੀ ਸੁੰਦਰ ਸੰਢਿ[4]। ਝਗੁਲੀ ਝੀਨ ਪੀਤ ਸ਼ੁਭ ਰੰਗ॥੨੩॥ ਲੋਚਨ ਪੁਤਰੀ ਇਤ ਉਤ ਫੇਰਤਿ। ਕਰਤਿ ਕ੍ਰਿਤਾਰਥ ਸੰਗਤਿ ਹੇਰਤਿ। ਆਯਤ[5] ਭਾਲ ਕੇਸ ਬਰ ਛੋਟੇ। ਸਿਰ ਪਰ ਬਸਤ੍ਰ ਦਮਕਤੇ ਗੋਟੇ॥੨੪॥ ਸੰਗਤਿ ਚਹੁੰਦਿਸ਼ਿ ਜੋਰਤਿ ਹਾਥ।ਦਰਸਤਿ ਖਰੇ ਅਲਪ ਗੁਰਨਾਥ[6]। ਸ਼ਾਹਿ ਭੀਖ ਘਟਕਾ ਜਬਿ ਦੋਨੋ। ਕਰੀ ਸਮੀਪ ਹੋਇ ਕਰਿ ਨਮੋਂ*॥੨੫॥ ਸ਼੍ਰੀ ਗੁਰ ਦੋਨਹੁ ਹਾਥ ਪਸਾਰੇ।ਘਟੀ ਸਪਰਸ਼ਨ ਕੋ ਤਿਸ ਬਾਰੇ†। ਤਊ ਨ ਪਹੁੰਚੇ ਜਾਇ ਤਹਾਂ ਲੌਂ। ਪਰੇ ਅੰਕ[7] ਮਹਿੰ ਛੁਵੈਂ ਕਹਾਂ ਲੌਂ॥੨੬॥ ਸ਼ਾਹੁ ਭੀਖ ਕੇ ਮਨ ਕੀ ਜਾਨਿ। ਕਰੀ ਵਧਾਵਨ ਬਾਹੁ ਮਹਾਨ। ਦੋਨੋ ਦ੍ਵੈ ਘਟਕਾ ਪਰ ਲਾਏ। ਸੰਗਤਿ ਖਰੀ ਨ ਕਿਨਹੁੰ ਲਖਾਏ॥ ੨੭ ॥ ਸ਼ਾਹੁ ਭੀਖ ਇਕ ਕਰੀ ਨਿਹਾਰਨਿ। ਜਬਿ ਘਟਕਾ ਪਰ ਕਿਯ ਕਰ ਧਾਰਨਿ।ਭਾਰ ਬਿਸਾਲ ਹਜ਼ਾਰਨਿ ਮਨ ਕੋ। ਕਰਸੋ ਪ੍ਰਭੂ ਨੇ ਹਾਥ ਦੁਹਿਨਿ ਕੋ॥੨੮॥ ਅਪਨੀ ਕਰਾਮਾਤ ਕੇ ਸਾਥ। ਸਾਂਭਤਿ ਭਾ ਦਿਢ ਕਰਿ ਕੈ ਹਾਥ।ਪੁਨਹਿ ਗੁਰੂ ਨੇ ਅਧਿਕ ਦਬਾਯੋ। ਪੀਰ ਓਜ ਨਿਜ ਤੇ ਬਿਕੁਲਾਯੋ ॥ ੨੯ ॥ ਉਛਲਤਿ ਚਰਨ ਦਿਸ਼ਾ ਤਬਿ ਹੋਰਾ। ਕਹਿਤ ਭਯੋ 'ਮੈਂ ਹੌਂ ਇਨ ਚੋਰਾ'।ਤਤਛਿਨ ਦੋਨਹੁ ਹਾਥ ਉਠਾਏ। ਬਿਨਾ ਭੀਖ ਨਹਿ ਕਿਨਹੁੰ ਲਖਾਏ ॥ ੩੦ ॥ ਅਤਿ ਅਨੰਦ ਮਨ ਮੈਂ ਹੁਇ ਆਯੋ। ਦੁਸਕਰ ਤਪ ਕੋ ਫਲ ਜਨੁ ਪਾਯੋ। ਜਨਮ ਰੰਕ ਜਿਮ ਨਵ ਨਿਧਿ ਲੈਕੇ।ਪ੍ਰਾਨ ਅੰਤ ਤਿਖ ਜਲ ਜਿਮ ਪੈਕੇ[8]॥੩੧॥ ਭਈ ਭਾਵਨੀ ਪੂਰਨ ਸਾਰੀ। ਸੀਸ ਨੰਮ੍ਰਿ ਕਰ ਬੰਦਨ ਧਾਰੀ।ਘਟਕਾ ਦਈ ਮੁਰੀਦਨ ਹਾਥ। ਭਰਿ ਲੋਚਨ ਦਰਸਤਿ ਗੁਰ ਨਾਥ ॥੩੨॥ ਅਰਪਹਿ ਅਨਿਕ ਉਪਾਇਨ ਦਾਸ। ਜੋਰਿ ਹਾਥ ਕਰਤੇ ਅਰਦਾਸ। ਬਸਤ੍ਰ ਬਿਭੂਖਨ ਦਰਬ ਅਗਾਰੇ। ਧਰਹਿੰ ਆਨਿ ਸਿਖ ਸੰਗਤ ਸਾਰੇ ॥੩੩॥ ਕੋ ਪੰਚਾਂਮ੍ਰਿਤ ਕੋ ਕਰਿਵਾਇ। ਆਨਜੋਂ ਸਤਿਗੁਰ ਢਿਗ ਬਰਤਾਇ। ਚਤੁਰ ਘਟੀ ਲਗਿ ਦਰਸ਼ਨ ਦੀਨਸਿ। ਸਿਖ ਸੰਗਤ ਉਤਸਾਹ ਸੁ ਕੀਨਸਿ॥੩੪॥

[1]ਕਵਲਾਂ ਦੀ ਸ਼ੋਭਾ ਕੁਰਬਾਨ ਕਰਦਾ ਹੈ। [2]ਸੋਨੇ ਦੇ ਕੜੇ। [3]ਉਂਗਲਾਂ ਤਕ ਜੰਜੀਰੀਆਂ ਲੱਗੀਆਂ ਹੋਈਆਂ। [4]ਸੁੰਦਰਤਾ ਨਾਲ। [5]ਚੌੜਾ। [6]ਛੋਟੇ ਸ੍ਵਰੂਪ ਵਿਚ ਗੁਰੂ ਜੀ ਨੂੰ। [7]ਗੋਦੀ। [8]ਜਿਵੇਂ ਤ੍ਰੇਹ ਕਰਕੇ ਪ੍ਰਾਨ ਅੰਤ ਹੋਣ ਵਾਲੇ ਨੂੰ ਜਲ ਮਿਲ ਜਾਵੇ। *ਪਾ:—ਜੋਨੋ।

†ਪਾ:—ਕਵਿ ਸੰਤੋਖ ਸਿੰਘ ਬਲਿਹਾਰੇ।

ਸਭਿ ਨੈ ਦਰਸ਼ਨ ਕਾਰਨ ਜਾਨਾ। ਬੈਠਿ ਪੀਰ ਹਠ ਕਿਯੋ ਮਹਾਨਾ। ਯਾਂਤੇ ਦਰਸ਼ਨ ਸਭਿ ਕੋ ਭਯੋ। ਅਲਪ ਰੂਪ ਸੁੰਦਰ ਗੁਰੁ ਥਿਯੋ ॥੩੫॥ ਸ਼ਾਹੁ ਭੀਖ ਸੋਂ ਮਿਲਿ ਸਿਖ ਸਾਰੇ। 'ਧੰਨ ਪੀਰ ਜੀ' ਕਹਤਿ ਨਿਹਾਰੇ।ਸਭਿ ਕੋ ਦਰਸ਼ਨ ਤੁਮ ਕਰਿਵਾਇਵ। ਭਾ ਉਤਸਾਹ ਸਿੱਖ ਹਰਖਾਇਵ ॥੩੬॥ ਸ਼੍ਰੀ ਗੁਰੂ ਕੋ ਅੰਤਰ ਲੈ ਗਏ। ਪੁਨ ਸਿਖ ਨਿਜ ਨਿਜ ਸਦਨ ਸਿਧਏ। ਤਬਹਿ ਪੀਰ ਜੀ ਖਾਨਾ ਖਾਯੋ । ਪੁਰਵਿ ਕਾਮਨਾ ਤੇ[1] ਹਰਖਾਯੋ ॥ ੩੭ ॥ ਹੁਤੇ ਮੁਰੀਦ ਸੁ ਬੂਝਨਿ ਲਾਗੇ॥'ਘਟੀ ਜੁ ਲਈ ਪੀਰ ਜੀ ਆਗੇ।ਨਹੀਂ ਗੁਰੂ ਕਹੁ ਅਰਪਨਿ ਕਰੇ।ਕਾਰਜ ਕੌਨ ਇਨਹੁੰ ਤੇ ਸਰੈ?॥੩੮॥ਜਿਮ ਲੈ ਗਏ ਤਥਾ ਲੈ ਆਏ। ਬਾਦ[2] ਕ੍ਰਿੱਤਿ ਇਹ ਪਰਹਿ ਲਖਾਏ।ਇਹ ਹਮ ਕੋ ਕੁਛ ਪਰਹਿ ਨ ਚੀਨੇ । ਕਨੋਂ ਧਰਿ ਹਾਥ ਅਗਾਰੀ ਕੀਨੇ?'॥੩੯॥ਸ਼ਾਹੁ ਭੀਖ ਨੇ ਸੁਨਤਿ ਬਖਾਨਾ। 'ਇਹ ਅਵਤਰਿਓ ਪੁਰਖ ਮਹਾਨਾ। ਤੁਰਕਨਿ ਤੇਜ ਮਿਟਾਵਨਿ ਕਾਰਨ। ਅਪਨਿ ਪੰਥ ਜਗ ਮਹਿੰ ਬਿਸਤਾਰਨਿ ॥ ੪੦ ॥ ਮੈਂ ਕੀਨਸਿ ਇਹ ਮਨ ਕੋ ਸਾਥ। ਧਰਹਿੰ ਜਿ ਦੈ ਪਰ ਦੋਨਹੁੰ ਹਾਥ। ਹਿੰਦੂ ਤੁਰਕ ਰਹੈਂ ਜਗ ਦੋਊ। ਉਪਜਹਿ ਪੰਥ ਰਾਜ ਲੈ ਸੋਊ॥੪੧॥ਜੋ ਇਕ ਪਰ ਨਿਜ ਹਾਥ ਧਰੰਤੇ। ਜਗ ਮਹਿੰ ਤੌ ਨਹਿ ਤੁਰਕ ਰਹੰਤੇ।ਇਸ ਪ੍ਰੀਛਾ ਕਰਿਬੇ ਹਿਤ ਆਯੋ।ਹੁਤੋ ਸੰਦੇਹ ਰਿਦੇ ਬਿਨਸਾਯੋ' ॥ ੪੨ ॥ ਇਮ ਕਹਿ ਸ਼ਾਹ ਭੀਖ ਹਰਖਾਇ। ਹਟਿ ਮਗ ਗਮਨਨੋਂ ਪੁਰਿ ਨਿਕਸਾਇ। ਸਨੇ ਸਨੇ ਆਯੋ ਨਿਜ ਦੇਸ਼। ਸਿਮਰਤਿ ਰਿਦੇ ਖ਼ੁਦਾਇ ਹਮੇਸ਼ ॥ ੪੩ ॥ ਦੋਹਰਾ ॥–ਬਡੀ ਆਰਬਲ ਹੋਇ ਜਬਿ, ਬਿਹਸਹਿੰ ਬੋਲਹਿੰ ਬੈਨ।ਤਬਿ ਜਾਚੌਂ ਮੈਂ ਜਾਚਨਾ ਸਤਿਗੁਰਕੋ ਪਿਖਿਨੈਨ– ॥੪੪॥ਚੌਪਈ॥ਮੂਰਤਿ ਮੁਦਿਤ ਉਦਤਿ ਜਨ ਇੰਦੂ[3]।ਬੰਦਨੀਯ ਜਗ ਪਿਤਾ ਮਨਿੰਦ[4]। ਅਤਿ ਉਦਾਰ ਅਤਿ ਯੋਧਾ ਗਾਢੇ। ਅਤਿ ਸੁਸ਼ੀਲ ਅਤਿਸ਼ੈ ਬਲ ਆਢੇ[5] ॥ ੪੫ ॥ ਲਖਹਿੰ ਭਵਿੱਖਤ[6] ਚਲਿਤ ਉਦਾਰੇ[7] । ਕਰਮ ਅਮਾਨੁਖ[8] ਰਣ ਬਿਸਤਾਰੇ। ਕਰਤਿ ਪ੍ਰਤੀਖਨ ਭੀਖ ਬਹੋਰੀ।–ਪੁਨ ਦਰਸ਼ਨ ਦਰਸਹੁੰ ਇਸ ਠੌਰੀ*–॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਭੀਖ ਸ਼ਾਹ ਦਰਸ਼ਨ' ਪ੍ਰਸੰਗ ਬਰਨਨੰ ਨਾਮ ਖੋੜਸਮੋ ਅੰਸੁ ॥ ੧੬ ॥

---

[1]ਕਾਮਨਾ ਪੂਰਨ ਹੋਣ ਤੇ। [2]ਬਿਅਰਥ। [3]ਮੂਰਤੀ ਆਨੰਦ ਦਾਤੀ ਹੈ ਜਾਣੋ ਚੰਦ੍ਰਮਾਂ ਉਦੇ ਹੋਇਆ ਹੈ। [4]ਭਾਵ ਸ਼੍ਰੀ ਗੁਰ ਤੇਗ ਬਹਾਦਰ ਵਤ। [5]ਬਲ ਦਾ ਆਸਰਾ। [6]ਭਵਿੱਖਤ ਨੂੰ ਜਾਣਨ ਵਾਲੇ। (ਅ) ਜਾਣਦੇ ਹਨ ਕਿ ਭਵਿੱਖਤ (ਵਿਚ ਇਨ੍ਹਾਂ ਦੇ)। [7]ਉਦਾਰ ਚਰਿੱਤ੍ਰਾਂ ਵਾਲੇ। [8]ਜੋ ਮਨੁੱਖ ਨਾ ਕਰ ਸਕੇ ਭਾਵ ਈਸ਼ੁਰ ਸਮਾਨ ਮਹਾਨ ਉੱਚੇ ਤੇ ਸੁੱਚੇ ਕੰਮ। *ਆਪ ਫੇਰ ਲਖਨੌਰ ਵਿਚ ਮਿਲੇ ਸੋ।

੧੭. [ਬਾਲ ਕਉਤਕ]।

ਦੋਹਰਾ ॥ ਇਸ ਪ੍ਰਕਾਰ ਕਰਿ ਦਰਸ ਕੋ ਸੈਦ ਭੀਖ ਸੁਖ ਪਾਇ । ਦੇਸ਼ ਆਪਨੇ ਕੋ ਹਟਨੋ ਸਤਿਗੁਰ ਚਰਨ ਮਨਾਇ ॥੧॥ ਸ੍ਰੈਯਾ॥ ਸ਼੍ਰੀ ਗੁਰ ਸੁੰਦਰ ਸੂਰਤ ਸੋਹਤਿ,ਮੂਰਤਿ ਮਾਧੁਰੀ ਪੂਰਤਿ ਸਾਰੀ[1]।ਰੇਸ਼ਮ ਡੋਰ ਬਧੀ ਪਲਨਾ[2] ਸੈਰਾ ਦਾਸ ਝੁਲਾਵਤਿ ਐਂਚਿ ਅਗਾਰੀ। ਮੰਦਹਿ ਮੰਦ[3] ਅਨੰਦ ਉਮੰਗਤਿ ਅੰਗ ਉਤੰਗ ਕਰੈਂ[4] ਦੁਤਿ ਭਾਰੀ। ਮਾਨਹੁ ਸਿੰਘਰ ਕੇ ਕਰਿਬੇ ਹਿਤ ਸੂਚਤ ਹੈਂ ਉਤਸਾਹੁ ਬਿਥਾਰੀਂ[5] ॥ ੨ ॥ ਦ੍ਵੈਪਦ ਸੁੰਦਰ ਜਨੋਂ ਅਰਬਿੰਦ ਸੁ ਦਾਸਨਿ ਬ੍ਰਿੰਦ ਕੋ ਆਨੰਦ ਦਾਨੀ। ਕੋਮਲ ਲਾਲ ਅਕਾਰ ਲਘੂ ਅੰਗੁਰੀ ਇਕਸਾਰ ਸੁਕ੍ਵੈਂ ਦੁਤਿ ਸਾਨੀ[6]। ਚਿਕਵਨ ਚਾਰੁ ਸੁ ਰੰਗਿ ਸੁ ਗੋਲ ਦਿਪੈਂ ਨਖ[7], ਜਾਨ ਕਹੀ ਕਵਿ ਬਾਨੀ[8] । ਫੂਲ ਬਧੂਪ ਕਿ* ਊਪਰ[9] ਜਨੋਂ ਅਤਿ ਉਜਲ ਹੀਰਨਿਪੰਗਤਿ ਠਾਨੀ[10]॥੩॥ਕੂਰਮ[11]ਪੀਠਮਨਿੰਦ ਦੁਊਪਦਬੀਚ ਤੇ ਊਰਧ ਕੋਮਲ ਏਡੀ।ਕਿੰਚਤ ਆਕ੍ਰਿਤ ਹੈ ਗੁਲਫਾਨ ਕੋ[12]ਮਾਸਲਜਾਂਘ ਸਜੈਂ ਕਦ ਜੋਡੀ[13]। ਊਪਰ ਕੋ ਉਛਰੈਤਿ ਸੁ ਨੂਪਰ ਯੌਂ ਰੁਣਕੈਤਿ ਭਏ ਛਬਿ ਮੇਡੀ[14]।ਮਾਨਹੁ ਮਹਾਤਮਕੋ ਉਚਰੈਂ ਧਰਿ ਧਯਾਨ ਹਰੈਂ ਬਿਪਤਾ ਬਡ ਕੇਡੀ[15] ॥੪॥ਝੀਨ ਝਗਾ ਪਹਿਰੈਂ ਤਨ ਮੈਂ ਗਰ ਬਾਘਨਖਾ ਮਢਿ ਕੰਚਨ ਤੇ[16]।ਕੰਧ ਉਤੰਗ ਬਿਲੰਦ ਭੁਜਾਨਿ ਬਿਰਾਜਤਿ ਹਾਟਕ ਕੰਕਨ[17]ਤੇ। ਚਾਰੁ ਬਿਲੋਚਨ ਸਾਧ ਬਿਲੋਕਤਿ ਭੂਪ ਕਰੇ ਜਿਨ ਰੰਕਨਿ ਤੇ। ਸੀਸ ਪੈ ਕੇਸ ਸਚਿਕਵਨ[18]ਸ਼ਯਾਮ ਮੁਲਾਇਮ ਜੇ ਮਖਤੂਲਨ ਤੇ[19]॥੫॥ਸ਼ੀਗੁਜਰੀ ਬਡ ਭਾਗ ਭਰੀ ਤਟ[20] ਬੈਠਿ ਬਿਲੋਕਤਿ ਨੰਦਨ ਕੋ। ਬੋਲਤਿ ਹੈ ਬਤਰਾਵਨ ਕੋ[21] ਸੁਤ ਲਾਲਤਿ ਹੈ[22] ਅਭਿਨੰਦਨ ਕੋ[23]।ਮਾਤ ਦਿਸ਼ਾ ਪਿਖਿਕੈ ਮੁਸਕਾ-

[1]ਮਿਠਾਸ ਨਾਲ ਪੂਰਤ ਹੈ ਸਾਰੀ। [2]ਪੰਘੂੜੇ। [3]ਹੌਲੀ ਹੌਲੀ। [4]ਅੰਗ ਉੱਚੇ ਕਰਦੇ ਹਨ। [5]ਜੁੱਧ ਕਰਨ ਲਈ ਵਿਸਤਾਰ ਸਹਤ ਉਤਸਾਹ ਜਣਾਂਵਦੇ ਹਨ। [6]ਸ਼ੋਭਾ ਸਹਿਤ। [7]ਚੀਕਣੇ ਸੁਹਣੇ ਸ਼ੇਸ਼ਟ ਰੰਗ ਵਾਲੇ ਤੇ ਗੋਲ ਚਮਕ ਰਹੇ ਹਨ ਨਹੁੰ। [8]ਜਾਣਕੇ ਕਵੀ ਨੇ ਬਾਣੀ ਕਹੀ ਹੈ ਭਾਵ ਕਵੀ ਨੇ ਅਗਲੀ ਸਤਰ ਵਿਚ ਇਨ੍ਹਾਂ ਦੀ ਉਪਮਾ ਦੱਸਣੀ ਹੈ। [9]ਗੁਲ ਦੁਪਹਿਰੀ ਦੇ ਫੁੱਲ ਉਤੇ [ਸੰਸ:, ਬੰਧੂਕ]। [10]ਉਜਲ ਹੀਰਿਆਂ ਦੀ ਪੰਗਤੀ ਲਾਈ ਹੈ। [11]ਕੱਛੂਕੁੰਮੇ ਦੀ। [12]ਥੋੜਾ ਜਿਹਾ ਆਕਾਰ ਹੈ ਗਿੱਟਿਆਂ ਦਾ। [13]ਮਸਲੀਆਂ ਵਾਲੀਆਂ ਜੰਘਾਂ ਕਦ ਦੇ ਅਨੁਸਾਰ ਸਜ ਰਹੀਆਂ ਹਨ। [14]ਛਬਿ ਨਾਲ ਮਿਲੀ ਹੋਈ। [15]ਵਡੀ ਕਿਡੀ ਵੀ ਹੋਵੇ ਬਿਪਦਾ। [16]ਸ਼ੇਰ ਦੀਆਂ ਨਹੁੰਦਰਾਂ ਸੋਨੇ ਵਿਚ ਮੜ੍ਹੀਆਂ। [17]ਸੋਨੇ ਦੇ ਕੜੇ। [18]ਚੀਕਣੇ। [19]ਰੇਸ਼ਮ ਨਾਲੋਂ ਵੀ। [20]ਪਾਸ। [21]ਗੱਲਾਂ ਕਰਾਉਣ ਵਾਸਤੇ। [22]ਲਡਾਂਵਦੀ ਹੈ। [23]ਅਨੰਦ ਕਰਨੇ ਲਈ।

*ਪਾਠ 'ਬੰਧੂਕ ਕਿ' ਹੋਵੇ ਤਾਂ ਅਸਚਰਜ ਨਹੀਂ।

ਵਤਿ ਰਾਖਹਿਂ ਧਰਮ ਜੁ ਹਿੰਦੁਨਿ ਕੋ[1]। ਅੰਕ ਬਿਠਾਇ ਦੁਲਾਰਤਿ ਹੈ ਕਬਿ ਸੁੰਦਰ ਸ਼੍ਰੀ ਜਗਬੰਦਨ ਕੋ[2]॥੬॥ ਕੇਤਿਕ ਮਾਸ ਬਿਤੀਤ ਭਏ ਸੁਤ ਕੋ ਸੁਖ ਦੇਖਤਿ ਸ਼੍ਰੀਗੁਜਰੀ[3]।ਗੋਬਿੰਦਨਾਮ ਸਮਾਨ ਸਰੂਪ[4]ਤਿਨੋਂ ਪਿਖਿ ਜਸੋਂ ਜਸੁਧਾ ਗੁਜਰੀ[5]।ਦੇਖ ਪ੍ਰਤੱਖਨ ਪ੍ਰਤਾਪ ਮਹਾਂ ਤਿਨ ਸ਼ੱਤ੍ਰੁਨਿਕੋ ਸਿਰਕਸਾਗੁਜ਼ਰੀ[6]। ਗੌਰਵਤਾ ਗਿਰ ਸੀ ਜਿਨ ਕੀਂ[7] ਅਬਿ ਰੇਚਕ ਭੀ ਨ, ਸਕੀ ਗੁਜ਼ਰੀ[8] ॥੭॥ ਮੋਦ ਉਦੈ ਥਿਤ ਗੋਦ ਮੈਂ ਬੈਠਤਿ ਫੇਰਪ੍ਯੰਕ ਪੈ ਬੈਠਨਿ ਲਾਗੇ।ਹਾਥਨਿਕੋ ਧਰਿ ਕੈ ਬਲ ਪਾਂਇਂ ਲਗੇ ਸਰਕਾਨ[10] ਕਛੂ ਕਬਿ ਆਗੇ। ਦੰਦ ਉਗੇ ਜੁਗ ਸੁੰਦਰ ਸੋਹਤਿ ਓਠਨਿ ਸਾਥ ਮਹਾਂਦੁਤਿ ਜਾਗੇ।ਮਾਨੋ ਪ੍ਰਵਾਲ ਕੇ ਸੰਪਟ ਮੈਂ ਇਹ ਹੀਰਸਰੇਖ ਪਯੂਖਮੈਂਪਾਗੇ[11]॥੮॥ਕਿਲਕੰਤਿ ਹਸੰਤਿ ਬਿਲੋਕਤਿਹੈਂ, ਚਲਿ ਰਿੰਙਣ ਅੰਙਣਮੈਂਫਿਰਆਵੈਂ[12]।ਗੁਲਕਾਰਿ ਗੁਲਾਬ ਗਲੀਚਨ ਪੈ[13] ਪਦ ਐਂਚਤਿ ਨੂਪਰ ਕੋ ਰੁਣਕਾਵੈਂ । ਅਤਿ ਚੰਚਲਤਾ ਜੁਗ ਲੋਚਨਿ ਬੀਚ ਪ੍ਰਤਾਪ ਭਰਯੋ ਬਿਧਿਯੋਦਰਸਾਵੈਂ[14]:-।ਜਨੁ ਉੱਜਲ ਪਾਤ੍ਰ ਬਿਲੋਰਬਿਖੈ ਬਹੁ ਨਿਰਮਲ ਰੰਗ ਪਰਯੋ ਝਲਕਾਵੈ॥੯॥ਦਾਸਅਦਾਇਬ ਸਾਥ ਰਹੈਂ ਪਿਖਿ ਤੌਰ ਅਜਾਇਬ ਸਾਹਿਬ ਕੇਰਾ।ਦੇਖਤਿ ਬੋਲਤਿ ਹੈਂਜਿਸ ਕੀ ਦਿਸ਼ਿਜੋਰਤਿ ਹਾਥ ਥਿਰੈਂ ਤਿਸ ਬੇਰਾ। ਕੌਨ ਕਰੈ ਪ੍ਰਤਿਕੂਲ ਕਿਸੀ ਬਿਧਿ,ਹੈਂ ਅਨੁਸਾਰਿ ਜਥਾ ਰੁਖ ਹੇਰਾ[15]।ਸੇਵਕ ਸੇਵਤਿ ਤ੍ਰਾਸ ਧਰੈਂ ਗੁਰਦੇਵ ਅਤੇਵ[16] ਪ੍ਰਤਾਪ ਉਚੇਰਾ ॥੧੦॥ਕੇਸ ਅਸ਼ੇਸ਼ ਸਚਿਕਵਨ, ਮੋਚਕ, ਕੁੰਚਤ, ਕੋਮਲ ਸੁੰਦਰ ਸਾਰੇ[17]॥ ਗੁੰਦਨ ਕੀਨਿ ਸੁਧਾਰਿ ਭਲੇ ਮਖਤੂਲ[18]ਮਿਲੇ ਜਨੁ ਪੰਨਗ ਬਾਰੇ[19]।ਕੰਚਨ ਚਾਰੁ ਜਰਾਵ ਜਰਯੋ ਮੁਕਤਾਵਲ[20] ਹੀਰੇ ਅਨੇਕ ਪ੍ਰਕਾਰੇ।ਸ਼ੋਭਤਿ ਹੈਂ ਸਿਰ-

---

[1]ਜੋ ਹਿੰਦੂਆਂ ਦਾ ਧਰਮ ਰੱਖਣਗੇ ਉਹ ਮਾਤਾ ਜੀ ਦੀ ਵਲ ਵੇਖਕੇ ਮੁਸਕ੍ਰਾਉਂਦੇ ਹਨ। [2]ਬੰਦਨੀਯ ਜੀ ਨੂੰ। [3]ਮਾਤਾ ਜੀ ਦਾ ਨਾਮ। [4]ਗੋਬਿੰਦ ਨਾਮ ਤੇ ਸਰੂਪ ਬੀ ਸਮਾਨ ਹੈ (ਗੁਰੂ ਜੀ ਤੇ ਕ੍ਰਿਸ਼ਨ ਜੀ ਦਾ)। [5]ਭਾਵ ਇਧਰ ਮਾਤਾ ਦਾ ਨਾਮ ਗੁਜਰੀ ਹੈ ਉਧਰ ਜਸੋਧਾਂ ਦੀ ਗੁੱਜਰੀ ਜਾਤੀ ਹੈ। [6]ਕੀ ਬੀਤੀ। [7]ਪਹਾੜ ਵਰਗੀ ਭਾਰੀ ਗੌਰਵਤਾ ਸੀ ਜਿਨ੍ਹਾਂ ਭਾਵ ਤੁਰਕਾਂ ਦੀ। [8]ਸਾਰੀ ਬੀਤ ਗਈ, ਭਾਵ ਹੁਣ ਥੋੜੀ ਬੀ ਨਹੀਂ ਰਹੀ। [9]ਪੈਰਾਂ ਦੇ ਬਲ। [10]ਸਰਕਨੇ ਲੱਗੇ। [11]ਮਾਨੋ ਗੁਲੀਆਂ ਦੇ ਡੱਬੇ ਵਿਚ ਅੰਮ੍ਰਿਤ ਨਾਲ ਭਿੱਜੇ ਹੋਏ ਹੀਰੇ ਹਨ। [12]ਰਿੜ੍ਹਕੇ ਵੇਹੜੇ ਵਿਚ ਫਿਰ ਆਉਂਦੇ ਹਨ। [13]ਗੁਲਾਬ ਫੁਲ ਜਿਨ੍ਹਾਂ ਗਲੀਚਿਆਂ ਤੇ ਕੱਢੇ ਹੋਏ ਹਨ। [14]ਇਸ ਤਰ੍ਹਾਂ ਦਿੱਸਦੇ ਹਨ। [15]ਜਿਵੇਂ ਰੁਖ ਦੇਖਦੇ ਹਨ। [16]ਅਤਸੰਤ। [17]ਸਾਰੇ ਕੇਸ ਬਹੁਤੇ ਚੀਕਣੇ, ਕਾਲੇ, ਕੁੰਡਲਾਂ ਵਾਲੇ, ਕੋਮਲ ਤੇ ਸੁੰਦਰ ਹਨ। [18]ਰੇਸ਼ਮ। [19]ਮਾਨੋਂ ਸਰਪਾਂ ਦੇ ਬੱਚੇ ਹਨ। [20]ਮੋਤੀਆਂ ਦੀ ਪੰਗਤੀ।

ਫੂਲ[1]ਮਨੋ ਰਵਿਕੀ ਰਸਮਾ ਪਰਵਾਰਿਤਿ ਤਾਰੇ[2]॥੧੧॥ਕੰਧ ਉਤੰਗ ਬਿਲੰਦ ਭੁਜਾ ਦਿਢ ਕੰਕਨ ਕੰਚਨ ਕੇ ਖਚਿ ਹੀਰੇ।ਕਿੰਕਨਿ[3]ਬਾਜਤਿ ਹੈ ਚਲਤੇ, ਉਤਲਾਵਤਿ ਰਿੰਛਣ ਹੈਂ ਕਬਿ ਧੀਰੇ[4]।ਬੈਠਤਿ ਹੈਂ ਸਭਿਕੀ ਦਿਸ਼ਿ ਹੇਰਤਿ ਪੂਛਤਿ ਦਾਸਨਿ ਕੋ ਹਿਤ ਛੀਰੇ[5]।ਸ਼ਾਰਤ ਸਾਥ ਬਤਾਵਤਿ ਹੈਂ ਕਰਿਵਾਵਤਿ ਸੋ ਬਿਧਿ ਆਪਨੇ ਤੀਰੇ[6] ॥੧੨॥ ਸ਼੍ਰੀ ਗੁਜਰੀ ਬਡਭਾਗ ਭਰੀ ਨਿਜ ਪਾਨ[7] ਤੇ ਖਾਨ ਰੁ ਪਾਨ ਕਰਾਵੈ।ਦੇਖਿ ਮਹਾਂ ਉਚਤਾ ਸੁਤ ਕੀ ਮੁਖਤੇਜ ਸੁਭਾਇਕ ਹੀ ਦਿਪਤਾਵੈ।–ਹੋਇ ਬਡੋ ਪੁਰਸ਼ੋਤਮ ਪੂਤ ਸਪੂਤ ਜਥਾ ਗੁਰ ਕੋ ਘਰ ਭਾਵੈ[8]। ਭਾਂਤਿ ਅਨੇਕਨਿ ਕੀ ਰਛ ਠਾਨਤਿ ਜੋ ਜਗ ਰੱਛਕ ਨਿੱਤਨ ਕਹਾਵੈ–॥੧੩॥ਪ੍ਰੇਮ ਕਰੈ ਨਿਤ ਛੇਮ ਚਹੈ ਸੁਤ, ਪਾਲਤਿ ਲਾਲਤਿ ਹੈ ਬਹੁ ਬਾਰੀ। ਹੈ ਗੁਨ ਮੰਦਰ ਸੁੰਦਰ ਸ਼੍ਰੀ ਮੁਖ ਧੋਵਤਿ ਆਪਨੇ ਲੈ ਕਰ ਬਾਰੀ[9]। ਅੰਗ ਸ਼ਨਾਨ ਕਰਾਇ ਬਿਧਾਨ ਸੋਂ[10]ਸੁੰਘਤਿ[11]ਭਾਲਜਸੋਂ ਆਨੰਦ ਬਾਰੀ[12]। ਅੰਬਰ ਕੋ ਪਹਿਰਾਇ ਬਿਭੂਖਨ[13] ਲੋਨ ਸੁ ਰਾਈ ਲੈ ਊਪਰ ਬਾਰੀ[14]॥੧੪॥ ਦਧਿ ਓਦਨ ਕੋ ਅਚਵਾਇ ਭਲੇ ਅਨਮੋਦਨ[15] ਨੰਦਨ ਮਾਤ ਕਰੇ। ਬਹੁ ਚੰਚਲਤਾ ਜੁਤਿ ਆਵਤਿ ਜਾਤਿ ਇਤੇ ਉਤ ਹੋਵਤਿ ਆਨਿ ਥਿਰੇ।ਕਿਲਕੰਤਿ, ਹਸੰਤਿ,ਹਸਾਵਤਿ ਔਰਨਿ ਭਾਵਤਿ ਹੀ ਦੁਖ ਦੋਖ ਹਰੇ। ਸ਼ੁਭ ਸ਼ੋਭ ਧਰੇ ਪਰਯੰਕ ਚਰੇਂ,ਕਬਿ ਫੇਰ ਫਿਰੇਂ ਨਿਜ ਖੇਲ ਢਰੇ[16]॥੧੫॥ਇਸ ਰੀਤਿ ਬਿਤੀਤ ਭਏ ਦਿਨ ਕੋਤਿਕ ਪਾਇਨ ਮੈਂ ਤਬਿ ਜੋਰ ਭਰਯੋ। ਹੁਇ ਆਪ ਖਰੇ ਅਵਲੰਬ ਬਿਨਾਂ ਚਰਣਾਂਬੁਜ ਚਾਇ ਅਗਾਰੀ ਧਰਯੋ। ਇਮ ਜਾਨਿ ਤਿਖਾਨ ਇਨਾਮ ਕੇ ਹੇਤੁ ਗਡੀਰਣ[17] ਸੁੰਦਰ ਏਕ ਘਰਯੋ। ਅਰਪਯੋ ਕਰਿ ਬੰਦਨ ਠਾਨਿ ਮਨੋਰਥ ਪੂਰਨ ਸੋ ਤਤਕਾਲ ਕਰਯੋ ॥ ੧੬ ॥ ਹਾਥ ਗਡੀਰਨ ਪੈ ਧਰਿ ਕੈ ਪਦ ਮੰਦ ਹੀ ਮੰਦ ਉਠਾਵਨਿ ਲਾਗੇ। ਸੁੰਦਰ ਸ਼੍ਰੀ ਮੁਖ ਤੇ

---

[1]ਸੋਨੇ ਦੇ ਰੋਲ ਰੋਲ ਗਹਿਣੇ ਜੋ ਕੇਸ ਗੁੰਦਣ ਵਿਚ ਪਹਿਰੀ ਦੇ ਹਨ। [2]ਸੂਰਜ ਦੀਆਂ ਕਿਰਨਾਂ ਨਾਲ ਵੇਹੜੇ ਹੋਏ ਤਾਰੇ ਹਨ [ਹੀਰੇ ਮੋਤੀ ਤਾਂ ਤਾਰੇ ਹਨ, ਇਨ੍ਹਾਂ ਦੀ ਜੜਤ ਕਰਨ ਵਿਚ ਜੋ ਕੰਦਨ ਦੀਆਂ ਲੀਹਾਂ ਜੋਹੀਆਂ ਬਣ ਗਈਆਂ ਹਨ ਓਹ ਸੂਰਜ ਰਿਸ਼ਮਾਂ ਹਨ]। [3]ਤੜਾਗੀ। [4]ਛੇਤੀ ਨਾਲ ਰਿੜ੍ਹਦੇ ਹਨ ਤੇ ਕਦੇ ਹੌਲੀ ਧੀਰਜ ਨਾਲ। [5]ਦੁੱਧ ਵਾਸਤੇ। [6]ਆਪਣੇ ਪਾਸ। [7]ਆਪਣੇ ਹੱਥ ਨਾਲ। [8]ਚਾਹੀਦਾ ਸੀ। [9]ਪਾਣੀ ਲੈਕੇ ਆਪਣੇ ਹਥ ਨਾਲ। [10]ਬਿਧੀ ਨਾਲ। [11]ਚੁੰਮਦੀ ਹੈ। [12](ਜੋ ਮੱਥਾ ਕਿ) ਅਨੰਦ ਦੀ ਥਰੀਚੀ ਹੈ। [13]ਕਪੜੇ ਤੇ ਗਹਿਣੇ ਪਹਿਨਾਉਂਦੀ ਹੈ। [14]ਲੂਣ ਤੇ ਰਾਈ ਉਤੋਂ ਦੀ ਵਾਰਦੀ ਹੈ। [15]ਪਿਆਰ ਭਰੀ ਖੁਸ਼ੀ, ਲਾਡ। [16]ਚੱਕਰ ਲਾਂਵਦੇ ਹਨ ਆਪਣੀ ਖੇਲ ਵਿਚ ਲੱਗੇ ਹੋਏ। [17]ਬੱਚਿਆਂ ਨੂੰ ਟੁਰਨਾ ਸਿਖਾਉਣ ਵਾਲਾ ਗੱਡਾ।

ਬਿਕਸਾਵਤਿ ਸ਼ੋਭਤਿ ਦੰਤ ਅਮੀ ਜਨੁ ਪਾਗੇ। ਚੰਚਲ ਚਾਰੁ ਬਿਲੋਚਨ ਤੇ ਚਿਤਵੰਤਿ ਚਹੁੰਦਿਸ਼ਿ[1] ਰਾਗ ਬਿਰਾਗੀ[2]।ਬਾਲਿਕ ਥੈ ਬਪੁ ਕ੍ਰੀੜਤਿ ਹੈਂ ਇਮ ਅੰਛਣ ਮੈਂ ਬਿਹਰੈਂ[3] ਚਲਿ ਆਗੇ ॥ ੧੭ ॥ ਕਬਿੱਤ ॥ ਕੋਮਲ ਸੁਰੰਗ ਪਗ ਚੀਕਨੇ ਰੁਚਿਰ ਨਖ ਗੋਲ ਹੈਂ ਅਕਾਰ ਇਕਸਾਰ ਸੁ ਪ੍ਰਕਾਸ਼ਤੇ।ਇੰਦਰਾ[4]ਕੇ ਮੰਦਰ ਪੈ ਸੁੰਦਰ ਸੁਧਾਰ ਮਾਨੋ ਹੀਰਨ ਕੀ ਪੰਕਤੀ ਖਚੀ ਹੈ ਦੁਤਿਰਾਸਤੇ[5]। ਕ੍ਰਾਂਤਿ ਰੂਪ ਲੱਛਮੀ ਸੁਲੱਛਨ ਕੋ ਬਾਸ ਨਿਤ[6],ਸਿੱਖਨ ਕੇ ਮਨ ਮਧੁ ਬ੍ਰਿੰਦ[7] ਜਹਾਂ ਬਾਸਤੇ। ਦੇਖ ਪਾਪ ਨਾਸਤੇ[8],ਲੁਭਾਵਤਿ ਹੁਲਾਸਤੇ ਸੁ ਗਯਾਨ ਲੈਨਿ ਵਾਸਤੇ ਨ ਛੋਰੈਂ ਪਾਸ ਦਾਸਤੇ ॥ ੧੮ ॥ ਦੋਊ ਪਦ ਊਪਰ ਬਿਰਾਜੈਂ ਚਾਰੁ ਨੂਪਰ ਅਨੂਪ ਛਬਿ ਰੂਪ ਕੀ ਨਿਰੂਪਨਿ ਕਰੈ ਸੁ ਕੌਨ[9]।ਗਮਨੈ ਸ਼ਬਦ ਕਰੈ ਕਟ ਛੁਦ੍ਰਘੰਟਿਕਾ[10]ਹੈ ਜ਼ਾਹਰ ਜਵਾਹਰ ਤੇ ਜੋਤਿ ਜਗਮਗੈ ਜੌਨ[11] । ਝੀਨੋ ਗਰ ਪੀਰੋ ਚੀਰ[12] ਦੀਪਤਿ ਸ਼ਰੀਰ ਸ਼ੁਭ ਕੰਕਨ ਜਰਾਊ ਲਘੁ ਰਾਜਤਿ ਹੈਂ ਹਾਥ ਦੌਨ। ਆਇ ਭੌਨ ਤੌਨ ਸਮੈਂ ਕਾਮਨਾ ਕੋ ਮੌਨ ਕਰੇ ਨਮੋ ਔਨ ਠਾਨਤਿ ਹੀ ਗੌਨਤੇ ਹੈਂ ਪਾਪ ਤੌਨ[13] ॥੧੯॥ ਕੋਊ ਕੋਊ ਬਾਕ ਲਗੇ ਬੋਲਨ ਅਮੋਲ ਛਬਿ ਤੋਤਰੇ ਪਰਮ ਪ੍ਰਿਯਾ ਮਾਧੁਰੀ ਰਸਾਲ ਕਰਿ[14] । ਬਨਕ ਧਨੀਨ ਕੀ ਅਨੇਕ ਆਇਂ ਭਾਰਜਾ ਦੁਲਾਰਤਿ ਹੈਂ ਆਰਜਾ[15] ਸਨੇਹ ਕੋ ਬਿਸਾਲ ਕਰਿ। ਜੈਸੀ ਧਾਰਿ ਕਾਮਨਾ ਕੋ ਆਈ ਗੁਰੂ ਧਾਮ ਬਿਖੈ, ਤੈਸੋ ਹੀ ਬੁਲਾਵਤਿ ਹੈਂ ਬਾਰ ਬਾਰ ਖਯਾਲ ਕਰਿ। ਕਾਹੂੰ ਕੋ ਉਤਾਲ ਕਰਿ ਬੋਲਤਿ ਨਿਹਾਲ ਕਰਿ, ਕਾਹੂੰ ਦੇਹਿ ਟਾਲ ਕਰਿ ਈਤ ਊਤ ਚਾਲ ਕਰਿ ॥ ੨੦ ॥ ਬਚਨ ਅਮੋਘ[16] ਜਨੈਂ ਸਰੋਘ[17] ਰਾਮ ਚੰਦ ਹਾਥ ਤਜੇ[18], ਬ੍ਰਹਮ ਅਸਤ੍ਰ ਕੋ

[1]ਚੁਫੇਰੇ ਦੇਖਦੇ ਹਨ। [2]ਭਾਵ ਸੁਤੇ ਵੈਰਾਗ ਤੇ ਜਗਤਾਰਕ ਪ੍ਰੇਮ ਨਾਲ ਭਰੇ ਹੋਏ ਹਨ।(ਅ) ਪਿਆਰ ਵਿਚ ਵਿਸ਼ੇਸ਼ ਕਰ ਰੰਗੇ ਹੋਏ ਹਨ। [3]ਵਿਚਰਦੇ ਹਨ। [4]ਲੱਛਮੀ [ਸੰਸ:,ਇਦਿਰਾ]। [5]ਬਹੁਤੀ ਸ਼ੋਭਾ ਵਾਲੀ। [6]ਸ਼ੋਭਾ ਰੂਪੀ ਲੱਛਮੀ ਤੇ ਜਿਸ ਵਿਚ ਨਿਤ ਸ਼੍ਰੇਸ਼ਟ ਲੱਛਣਾ ਦਾ ਵਾਸ ਹੈ। [7]ਭੌਰਿਆਂ ਦੇ ਸਮੂਹ। [8]ਦੇਖਿਆਂ ਪਾਪ ਨਾਸ਼ ਹੁੰਦੇ ਹਨ। [9]ਕੌਣ ਵਰਣਨ ਕਰੇ। [10]ਤੜਾਗੀ। [11]ਜਿਨ੍ਹਾਂ ਦੀ। [12]ਪੀਲਾ ਤੇ ਬਰੀਕ ਹੈ ਗਲ ਕਪੜਾ। [13]ਤਿਸ ਵੇਲੇ (ਜਿਸ ਵੇਲੇ ਕਿ ਗੁਰੂ ਜੀ ਪਹਿਲੋਂ ਦੱਸੀ ਸ਼ੋਭਾ ਵਿਚ ਸ਼ੋਭ ਰਹੇ ਹੁੰਦੇ ਹਨ) ਕੋਈ (ਦਾਸ ਚੁਪ ਚਾਪ ਹੀ ਭਾਵ, ਚਿਤ ਵਿਚ ਹੀ (ਪਾਪਾਂ ਦੇ ਨਾਸ਼ ਕਰਾਉਣ ਦੀ) ਕਾਮਨਾਂ ਧਾਰਕੇ ਘਰ ਆਉਂਦਾ ਹੈ, ਉਸ ਦੇ ਧਰਤੀ ਤੇ ਨਮਸਕਾਰ ਕਰਦਿਆਂ ਹੀ ਪਾਪ ਨਾਸ਼ ਹੋ ਜਾਂਦੇ ਹਨ। [14]ਮਿੱਠੀ ਤੇ ਰਸਦਾਇਕ। [15]ਆਰਜਾ ਭਾਰਜਾ=ਸ੍ਰੇਸ਼ਟ ਇਸਤ੍ਰੀਆਂ। (ਅ) ਸ੍ਰੇਸ਼ਟ (ਸਤਿਗੁਰੂ ਜੀ) ਨੂੰ। [16]ਨਾ ਚੁਕਣ ਵਾਲੇ, ਸਫਲੇ। [17]ਸੰਪੂਰਨ ਬਾਣ (ਸਰ+ਓਘ)। [18]ਜਿਵੇਂ ਰਾਮਚੰਦ੍ਰ ਜੀ ਦੇ ਛੱਡੇ ਹੋਏ (ਸਫਲ ਹੁੰਦੇ ਸਨ)।

ਸੁਧਾਰੈ ਨਿਜ ਕਾਜਕੋ[1]।ਤੈਸੇ ਬਰ ਸ੍ਰਾਪ ਕੋ ਉਚਾਰੈਂ ਤਾਤਕਾਲ ਹੋਤਿ ਜਿਸ ਪੈ ਪ੍ਰਸੰਨ ਦੇਤਿ ਸਕਲ ਸਮਾਜ ਕੋ। ਕਾਹੂੰ ਪਰ ਕ੍ਰੋਧ ਕਰਿ ਨਾਸਤੋ ਬਿਭੂਤ ਘਰ[2], ਵੈਲਸੋ ਜਸੁ ਪੂਤ[3] ਪੁਰਿ ਹੇਰਿ ਹੇਰਿ ਸਾਜ ਕੋ[4]। ਰਾਖੈਂ ਹਿੰਦ ਲਾਜ ਕੋ, ਉਠਾਵੈਂ ਖਲ ਰਾਜ ਕੋ, ਫਿਰਾਵੈਂ ਸੀਸ ਤਾਜ ਕੋ, ਨਿਵਾਰੈਂ ਸਭਿ ਪਾਜ ਕੋ ॥ ੨੧ ॥ ਕੀਰਤੀ ਮਹਾਨ ਭਈ ਮਾਲਤੀ ਸਮਾਨ ਸਾਰੇ, ਨਾਰੀ ਨਰ ਬਦਨ ਧਖਾਨਤੋ ਮਿਲਤਿ ਹੈ[5]।'ਮੂਰਤੀ ਪਵਿੱਤ੍ਰ ਸਤਿਗੁਰੂ ਕੇ ਸਪੁੱਤ੍ਰ ਭਯੋ, ਸ਼੍ਰੀ ਮੁਖੈਂ ਉਚਾਰਤੋ ਬਚਿੱਤ੍ਰ ਸੋ ਫਲਤਿ ਹੈਂ[6]। ਕਾਹੂ ਤਨ ਰੋਗ, ਕਾਹੂ ਸੁਖ ਕੇ ਨ ਭੋਗ ਹੋਤਿ, ਜਾਚੇ ਬਰ ਜੋਗ[7] ਨਿਜ ਸੋਗ ਕੋ ਦਲਤਿ ਹੈਂ। ਕ੍ਰਿਪਾ ਸੋਂ ਫੁਲਤਿ ਹੈਂ, ਬਿਹਿਸਕੈ ਬੁਲਤਿਹੈਂ, ਅਨੰਦ ਉਗਲਤਿ ਹੈਂ*, ਅਨੂਪ ਯੌਂ ਚਲਿਤ ਹੈਂ[8] ॥੨੨॥ਸ੍ਰੈਯਾ॥ ਖੇਲਿਬੇ ਕਾਰਨ ਸੁੰਦਰ ਖੇਲਨੇ[9]ਲਆਇ ਖਰੀਦ ਸੁ ਮੋਲ ਬਡੇਰੇ। ਜੋ ਧਨਵਾਨਨਿ ਕੀ ਜੁਵਤੀ[10] ਪਹਿਰੇ ਨਵ ਭੂਖਨ ਚੀਰ ਅਛੇਰੇ। ਆਵਤਿ ਹੈਂ ਬਡ ਚਾਵ ਭਰੀ ਉਚਵਾਇ ਉਪਾਇਨਿ ਬ੍ਰਿੰਦ ਅਗੇਰੇ। ਮੋਦਕ ਆਦਿਕ ਮੋਦ ਸੋਂ[10] ਲੈ ਚਹੁੰ ਕੋਦ ਤੇ ਹੋਤਿ ਬਿਨੋਦ ਘਨੇਰੇ॥੨੩॥ ਸ਼੍ਰੀ ਗੁਜਰੀ ਢਿਗ ਆਨਿ ਧਰੈਂ, ਪਰਿ ਪਾਇਨ ਬੋਨਤਿ ਠਾਨਤਿ ਹੈਂ। ਦੀਨ ਬਨੈਂ ਜੁਗ ਹਾਥਨਿ ਬੰਦਤਿ'ਮਾਤ ਸੁਨੋ ਤੁਮ ਜਾਨਤਿ ਹੈਂ। ਸ਼੍ਰੀ ਗੁਰਦੇਵ ਕੋ ਸਿੱਖ੍ਯ ਸਦਾ ਹਮ,ਆਨ ਨਹੀਂ ਕਿਸ ਮਾਨਤਿ ਹੈਂ। ਸਾਹਿਬਜ਼ਾਦੇ ਤੇ ਹੁਇ ਅਹਿਲਾਦ ਕੋ' ਜਾਚਨਾ ਆਨਿ ਬਖਾਨਤਿ ਹੈਂ॥੨੪॥ ਕੋ ਸੁਤ ਚਾਹਤਿ,ਕੋ ਸੁਖ ਚਾਹਤਿ, ਕੋ ਬਿਤ ਚਾਹਤਿ, ਕੋ ਰੁਜ ਦਾਹਤਿ[11]। ਕੋ ਦ੍ਵਿਜ ਆਵਤਿ, ਬਾਹਜ[12] ਆਵਤਿ, ਬੈਸ ਬਿਲੋਕਤਿ[13],ਸ਼ੂਦ੍ਰ ਉਮਾਹਤਿ।ਹਿੰਦਨਿਬ੍ਰਿੰਦਵਧੀ ਸ਼ਰਧਾ,ਤੁਰਕਾਨ ਕਿਤੈ ਗੁਰਭਾਵ ਨਿਬਾਹਤਿ[14]। ਹਾਥਨਿ ਜੋਰ ਨਿਹੋਰਤਿ ਹੈਂ ਗੁਰ ਤੇਗ ਬਹਾਦਰ ਨੰਦ ਸਰਾਹਤਿ ॥ ੨੫ ॥ ਕਵਿੱਤ ॥ ਕੋਊ ਸਿਖ ਆਪਨੇ ਪੈ ਚਾਹਤਿ ਪ੍ਰਸੰਨ ਗੁਰ,ਦੇਹਿ ਧਨ ਲੇਹਿ ਮੋਲ ਪੰਛੀ ਜਾਤਿ ਜਾਤਿ ਕੇ। ਸਾਰਕਾ[15], ਸੁ ਕੋਕਲਾ[16] ਉਦਾਰ ਮ੍ਰਿਦੁ ਭਾਸ਼ਣੀ[17], ਅਨੇਕ ਕੀਰ[18],

---

[1] ਜਿਵੇਂ) ਬ੍ਰਹਮ ਅਸਤ੍ਰ ਛੱਡਿਆ ਹੋਇਆ ਆਪਣੇ ਕੰਮ ਨੂੰ ਪੂਰਾ ਕਰਦਾ ਹੈ।[2]ਘਰ ਦੀ ਵਿਭੂਤੀ। [3]ਪਵਿੱਤ੍ਰ। [4]ਸ਼ਹਿਰ ਦੇ (ਲੋਕ ਮਹਾਰਾਜ ਜੀ ਦੀ ਕਰਾਮਾਤ ਦੇ ਸਾਜ ਨੂੰ ਦੇਖਕੇ। [5]ਮਿਲਦੇ ਜੁਲਦੇ (ਐਉਂ) ਕਹਿਦੇ ਹਨ। [6]ਭਾਵ ਜੋ ਕਹਿੰਦੇ ਹਨ ਸੋ ਫਲਦਾ ਹੈ। [7]ਜੋਗ ਵਰ ਮੰਗਕੇ। [8]ਖਿੜੇਂਦੇ। [9]ਇਸਤ੍ਰੀਆਂ। [10]ਖੁਸ਼ੀ ਨਾਲ। [11]ਕੋਈ ਬੀਮਾਰੀ ਦੂਰ ਕਰਾਉਂਦੀ ਹੈ। [12]ਘੋੜੀ। [13]ਵੈਸ਼ (ਆਕੇ) ਦਰਸ਼ਨ ਕਰਦਾ ਹੈ।[14]ਕਿਤੇ ਗੁਰਾਂ ਦਾ ਪ੍ਰੇਮ ਤੁਰਕ ਬੀਨਿਬਾਹੁੰਦੇ ਹਨ।[15]ਮੈਨਾ। ਸੰਸ:,ਸ਼ਾਰਿਕਾ]। [16]ਕੋਇਲਾਂ। [17]ਮਿੱਠੀ ਬੋਲੀ ਬੋਲਣ ਵਾਲੀਆਂ। [18]ਤੋਤੇ। *ਪਾ: ਸੁ ਕੰਜ ਸੇ ਖਿਲਤ ਹੈਂ।

ਪਾਰਾਵਤ[1] ਰੰਗ ਭਾਂਤਿ ਭਾਂਤਿ ਕੇ।ਤੀਤਰ, ਚਕੋਰ ਚਾਰੁ[2],ਦਾਸਤਾਂ ਹਜ਼ਾਰ[3] ਲਾਲ ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤ ਕੇ[4]।ਗੁਨ ਕੋ ਸੁਨਾਵੈਂ ਦਿਖਰਾਵੈਂ ਸੋ ਲਰਾਵੈਂ ਬਹੁ ਬਿਜੈ ਹਾਰ ਪਾਵੈਂ ਨਖ ਚੋਂਚ ਘਾਤ ਘਾਤ ਕੇ[5]॥੨੬॥ ਕੌਤਕ ਅਨੇਕ ਤੇ ਸਦੀਨ[6] ਮਾਥ ਟੇਕਤੇ, ਪ੍ਰਸੰਨਤਾ ਕੇ ਹੇਤ ਸਤਿਗੁਰੂ ਕੋ ਰਿਝਾਵਈਂ। ਬਿਹਸੈਂ ਬਿਬੇਕ ਨਿਧਿ[7] ਬਾਕ ਕੋ ਬਖਾਨਿ ਦੇਤਿ ਜੈਸੇ ਕਰਿ ਕਾਮਨਾ ਕੋ ਸੇਵਕ ਸੁ ਆਵਈਂ[8]। ਪਰਚੈਂ ਬਿਹੰਗ ਸੰਗ ਅੰਗ[9] ਰੰਗ ਰੰਗ ਹੂੰ ਕੈ, ਬੋਲੈਂ ਬਹੁ ਢੰਗ ਕੈ ਉਤੰਗ ਉਡਵਾਵਈਂ[10]। ਅਪਰ ਧਨੀਨ ਕੇ ਸਪੂਤ ਆਇ ਖੇਲੈਂ ਗਨ ਸਾਥ ਕੋ ਨ ਤਜਾਗਿ ਸਕੈਂ ਮਹਾਂ ਸੁਖ ਪਾਵਈਂ ॥ ੨੭ ॥ ਰੰਗਦਾਰ ਪੰਗਤੀ ਮਤੰਗ[11] ਬਹੁ ਭਾਂਤਿ ਹੂੰ ਕੇ ਸੁੰਦਰ ਤੁਰੰਗ ਜਨੋਂ ਅਨੰਗ ਕਾਰੀਗਰ ਕੇ[12]।ਤਿਨੋਂ ਪੈ ਸਊਰ ਅਸਿ ਸਿਪਰ ਤੁਪਕ ਧਰਿ ਸੰਮੁਖ ਟਿਕਾਵੈਂ ਜਿਮ ਬੀਰ ਹੈਂ ਸੰਘਰਕੇ[13]। ਡੋਰੇ ਅਰੁ ਪਾਲਕੀ ਸੁ ਬੀਜਨੇ ਅਨੇਕ ਭਾਂਤਿ ਸ਼ੇਰ ਮ੍ਰਿਗ ਕੂਕਰ ਲੈ ਆਵੈਂ ਪ੍ਰੇਮ ਕਰਿਕੇ।ਖੇਲੈਂ ਬੀਚ ਘਰਕੇ ਮਿਲੇ ਸਮੀਪ ਗੁਰ ਕੇ ਅਦਾਬ ਸਾਥ ਲਰਕੇ[14] ਸੁ ਬੋਲੈਂ ਤ੍ਰਾਸ ਧਰਿਕੇ ॥ ੨੮ ॥ ਬੋਲਤਿ ਅਚੂਕ ਬਾਕ ਜਾਂ ਤੇ ਹੋਤਿ ਰਾਵ ਰਾਂਕ[15],ਸੁਨੈਂ ਅਰੁ ਦੇਖੈਂ ਪਤੀਆਇ ਬਿਸਮਾਵਈਂ। ਪਟਨੇ ਨਗਰ ਬਾਗ, ਬੀਥਕਾ[16] ਬਗਰ[17] ਬੀਚ ਸਗਰੋ ਉਜਾਗਰ ਸੁਜਸੁ ਪ੍ਰਗਟਾਵਈ।ਸ਼ਰਧਾਬਧਾਵੈਂ,ਸੱਤਿਨਾਮ ਗੁਨ ਗਾਵੈਂ,ਦੋਊ ਲੋਕ ਸੁਖ ਪਾਵੈਂ,ਸਿੱਖੀਭਾਵ ਨਿਬਹਾਵਈਂ।ਪੁਨਮ ਦਰਸੁ ਆਦਿ[18] ਦਾਸ ਅੱਪ੍ਰਮਾਦ[19] ਸਭਿ ਦਰਸ ਬਿਲੋਕਿਬੋ ਕੋ ਮਿਲੇ ਮੇਲ ਆਵਈਂ ॥੨੯॥ ਗਿਲਮ ਗਲੀਚੇ ਗੁਲਕਾਰੀਨਿ[20] ਫਰਸ਼ ਨੀਚੇ, ਸੁੰਦਰ ਪ੍ਰਯੰਕ ਤਿਨ ਊਪਰ ਡਸਾਵਤੇ। ਬਿਸਦ ਬਿਛੌਨਾ ਪਯ ਫੇਨ ਸਮ ਲੌਨਾ ਮ੍ਰਿਦੁ[21] ਸੇਜਬੰਦ ਗੀਂਢੇ ਜ਼ਰੀਦਾਰ ਲਰਕਾਵਤੇ। ਭੂਖਨ ਨਵੀਨ ਚੀਰ ਪਹਿਰੈ ਸਰੀਰ ਧੀਰ ਹੀਰੇ ਮੁਕਤਾਨਿ

---

[1]ਕਬੂਤਰ। [2]ਸੁੰਦਰ। [3]ਬੁਲਬੁਲ [ਫਾ:, ਹਜ਼ਾਰ ਦਾਸਤਾਂ=ਬੁਲਬੁਲ,]। [4]ਪੰਗਤੀਆਂ ਬਣਾ ਬਣਾ ਕੇ। [5]ਮਾਰ ਮਾਰ ਕੇ। [6]ਦੀਨ ਹੋਕੇ। [7]ਭਾਵ ਗੁਰੂ ਜੀ। [8]ਆਂਵਦੇ ਹਨ। [9](ਜਿਨ੍ਹਾਂ ਦੇ) ਅੰਗ। [10]ਬਹੁਤਾ ਉੱਚਾ ਉਡਵਾਉਂਦੇ ਹਨ। [11](ਬਣੇ ਹੋਏ ਖਿਡਾਉਣੇ) ਹਾਥੀਆਂ ਦੀ ਪੰਗਤੀ। [12]ਕਾਮਦੇਵ ਰੂਪੀ ਕਾਰੀਗਰ ਨੇ ਮਾਨੋਂ (ਬਣਾਏ ਹੋਏ ਹਨ)। [13]ਜੁੱਧ ਦੇ। [14]ਲੜ ਕੇ। [15]ਰਾਜਿਆਂ ਤੋਂ ਕੰਗਾਲ ਤੇ ਕੰਗਾਲਾਂ ਤੋਂ ਰਾਜੇ। [16]ਗਲੀਆਂ। [17]ਵੇਹੜੇ। [18]ਪੁੰਨਿਆਂ ਤੇ ਮੱਸਿਆ ਆਦਿਕਾਂ ਪਰ। [19]ਭਾਵ ਨਿੰਮ੍ਰਤਾ ਵਾਲੇ ਦਾਸ। [20]ਫੁਲ ਕੱਢੇ ਹੋਏ ਜਿਨ੍ਹਾਂ ਉਤੇ [21]ਦੁੱਧ ਦੀ ਝੱਗ ਸਮ ਚਿੱਟਾ ਸੁੰਦਰ ਤੇ ਕੋਮਲ।

ਜੁਤਿ ਬੈਠਿ ਦੀਪਤਾਵਤੇ[1]।ਚੰਦ੍ਰਮਾ ਬਦਨ[2],ਬਾਕ ਸੁਧਾ ਕੋ ਸਦਨਬਰ,ਮਾਨੋ ਉਡਗਨ ਆਸ ਪਾਸ ਮੈਂ ਸੁਹਾਵਤੇ ॥ ੩੦ ॥ ਹਾਥ ਚੌਰ ਚੌਰੀਦਾਰ ਚਾਰੋਂ ਓਰ ਚਾਰੁ ਢੋਰਿ[3], ਚਲਤਿ ਸੁਹਾਵੈ ਜਨੁ ਸ਼ੋਭਾ ਰਾਜਹੰਸ ਕੀ। ਮਾਤੁਲ ਕ੍ਰਿਪਾਲੁ ਕੋ ਕ੍ਰਿਪਾਲ ਬੈਠਨੋ ਢਿਗਆਇ[4],ਗਾਵਤੇ ਸ਼ਬਦ ਕੋ ਰਬਾਬੀ ਰਾਗ ਅੰਸ ਕੀ[5]। ਸੰਗਤਿ ਉਪਾਇਨ ਕੋ ਲਯਾਇ ਲਯਾਇ ਪਾਇ ਤਟ[6] ਅਰਪੈਂ ਅਨੇਕ, ਕਹੈਂ ਸ਼ਾਰਦਾ ਪ੍ਰਸ਼ੰਸ਼ ਕੀ[7]। ਹੋਤਿ ਅਰਦਾਸ ਸਿਖ ਬੈਠੇ ਆਸ ਪਾਸ ਬਹੁ ਪਰਮ ਪ੍ਰਕਾਸ਼ਤਾ ਹੈ ਸੋਢੀ ਅਵਿਤੰਸ਼ ਕੀ[8]॥੩੧॥ ਐਸੇ ਸਭਿ ਪੁਰਿ ਮੈਂ ਬਿਦਤਿ ਭਏ ਘਰ ਘਰ, ਹੋਇ ਪੂਰੀ ਕਾਮਨਾ ਅਨੇਕ ਮਾਨਵਾਨਕੀ[9]।ਸੁਨਿ ਸੁਨਿ ਕੀਰਤੀ ਬਿਸ਼ਾਲ ਬਿਸਤੀਰਤਾ ਕੋ[10] ਧਾਰਿ ਧਾਰਿ ਚੌਪ ਜੇ ਬਧੂਨਿ[11] ਧਨਵਾਨ ਕੀ। ਕੋਊ ਬਰ ਲੈਬੋ,ਕੋਊ ਦਰਸ ਦਿਖੈਬੋ ਹੋਤੁ,ਪੈਬੋ ਮਨੁ ਕਾਮਨਾ ਸਮੂਹ ਸੁਖਵਾਨਕੀ[12]। ਡਗਰ ਡਗਰ[13] ਆਇ ਬਗਰ ਬਜਾਰ ਹੂੰਤੇ[14] ਸਗਰੇ ਨਗਰ ਭਈ ਮਹਿਮਾ ਮਹਾਨ ਕੀ[15]॥੩੨॥ ਐਸੇ ਭੀਰ ਹੋਨਿ ਲਾਗੀ ਦਸੋਸ ਪ੍ਰਤਿ ਜਾਨੀ ਚਿਤ,ਬਲ ਜੁਤਿ ਭਏ ਪਦ ਪੰਕਜ ਪਲਾਇ ਜਾਤਿ[16]। ਘਿਰੇ ਨ ਰਹਤਿ ਧਨੀ ਬਧੂਨਿ ਕੇ ਪਾਸ ਪੁਨਇਤੇ ਉਤ ਬਿਚਰਤਿ ਖਯਾਲ ਤੇ ਟਲਾਇ ਜਾਤਿ।ਖੇਲੈਂ ਸੰਗ ਬਾਲਕੋ,ਨ ਬੋਲੈਂ ਸੰਗ ਬਾਲ ਕੇ[17]ਕਿ ਅੰਕ ਮੈਂ ਕ੍ਰਿਪਾਲ ਕੇ ਬਿਸਾਲਉਤਲਾਇ ਜਾਤ[18]।ਅੰਛਣਮੈਂਧਾਇ ਜਾਤਿ,ਮਾਤ-ਗੋਦ ਆਇ ਜਾਤਿ, ਸਭੈ ਬਿਗਸਾਇ ਜਾਤਿ, ਮੋਦ ਉਪਜਾਇ ਜਾਤਿ॥੩੩ ਸਤਿਗੁਰੁ ਨਾਨਕ ਪ੍ਰਮੇਸ਼ਰ ਕੀਜੋਤਿ ਭਏ ਜ਼ਾਹਰ ਜਹਾਨ ਮੈਂ ਅਨੇਕ ਨਰ। ਤਾਰੇ ਹੈਂ। ਸਿੱਧ ਸਾਧ ਪੀਰ ਮੀਰ ਕਰਾਮਾਤ ਬਿਖੈ ਧੀਰ, ਸਭੀ ਪਰ ਛਾਯੋ ਜਸੁ ਜੈਸੇ ਚੰਦ ਤਾਰੇ ਹੈਂ[19]। ਤਿਨੋਂ ਪੀਛੇ ਹੋਤਿ ਆਏ ਗੁਰੂ ਮਨ ਭਾਏ ਸਭਿ, ਅਰੇ ਜੇ ਅਗਾਰੀ ਸੇ ਹੈਂਕਾਰੀ ਗਿਰ ਤਾਰੇ ਹੈਂ[20]। ਗਾਦੀ ਕੇ ਉਚਿਤ

[1]ਚਮਕਦੇ। [2]ਚੰਦ ਵਰਗਾ ਮੁਖ। [3]ਸੁਹਣਾ ਝੁਲਾਂਵਦੇ ਹਨ। [4]ਕ੍ਰਿਪਾਲੂ ਜੀ ਦੇ ਮਾਮਾ ਕ੍ਰਿਪਾਲ ਜੀ ਆ ਕੇ ਕੋਲ ਬੈਠਦੇ ਹਨ। [5]ਰਾਗ ਜਿਨ੍ਹਾਂ ਦੇ ਹਿੱਸੇ ਆਇਆ ਹੈ। (ਅ) ਜਿਸ ਵਿਚ ਰਾਗ ਦੀ ਅੰਸ਼ ਹੈ। [6]ਚਰਨਾਂ ਕੋਲ। [7]ਉਸਤਤ ਦੀ ਬਾਣੀ। [8]ਸ਼ਿਰੋਮਣੀ ਮੋਢੀ ਜੀ ਦੀ। [9]ਮਨੁਖਾਂ ਦੀ। [10]ਬਹੁਤ ਫੈਲੀ ਹੋਈ ਕੀਰਤੀ। [11]ਵਹੁਟੀਆਂ। [12]ਸੁਖਾਂ ਵਾਲੀਆਂ ਕਾਮਨਾ ਪਾਵਣ ਨੂੰ। [13]ਰਸਤੇ ਰਸਤੇ ਵਿਚ। [14]ਵੇਹੜੇ ਤੇ ਬਾਜ਼ਾਰਾਂ ਵਿਚ। [15]ਗੁਰੂ ਜੀ ਦੀ। [16]ਭਾਵ ਦੌੜਨ ਭੁੱਜਣ ਲਗ ਪਏ। [17]ਇਸਤ੍ਰੀਆਂ ਨਾਲ ਨਹੀਂ ਬੋਲਦੇ। [18]ਤੇ ਮਾਮਾ ਕ੍ਰਿਪਾਲ ਜੀ ਦੀ ਗੋਦੀ ਵਿੱਚੋਂ ਬੜੀ ਕਾਹਲੀ ਨਾਲ ਚਲੇ ਜਾਂਦੇ ਹਨ। [19]ਜਿਵੇਂ ਚੰਦ੍ਰਮਾ ਦਾ ਤਾਰਿਆਂ ਉਪਰ ਜਸ ਫੈਲਿਆ ਹੈ। [20]ਪਹਾੜ ਵਰਗੇ ਅਚੱਲ ਹੰਕਾਰੀ ਜੋ ਅੱਗੇ ਅੜੇ ਤਾੜਨਾ ਕੀਤੇ ਹਨ। (ਅ) ਉਹ ਹੰਕਾਰੀ (ਡਿੱਗਣ ਵਾਲੇ) ਤਾਰੇ (ਵਾਂਙੂ) ਡਿੱਗੇ ਹਨ।

ਅਬਿ ਧਰਮ ਸਥਿਤ ਹੈਤੁ ਦਾਸਨਕੋ ਧਾਰਿਬੇ ਕੋ ਏਹੀ ਅਵਤਾਰੇ ਹੈਂ ॥੩੪॥ ਕੋਈ ਕੋਈ ਲੋਕ ਪਰਲੋਕ ਅਭਿਲਾਖੀ ਹੁਤੇ, ਐਸੇ ਈ ਸੰਭਾਵਨਾ ਕਰਤਿ ਹੈਂ ਦਰਸ ਕੈ। ਹਿੰਦੂ ਕਿ ਤੁਰਕ ਬਿਨਾ ਤਰਕ[1] ਗੁਰੂ ਕੋ ਰੂਪ ਦੇਖੇ ਤ੍ਰਿਪਤਾਵੈਂ ਸਿਰ ਨਮਾਵਤਿ ਹਰਸ਼ ਕੈ[2]। ਜਾਨੈਂ ਅਤਿ ਊਚੇ ਜਾਂਕੇ ਪਾਰ ਨਪਹੁੰਚੇਕੋਇ[3],ਸੂਚੇ[4]ਹੈਂ ਬਿਕਾਰਨ ਤੇ ਸਕੈ ਨ ਪਰਸ ਕੈ। ਸਭਿਤੇ ਅਲੇਪ ਸਭਿ ਬ੍ਯਾਪਕ,ਨਆਦਿ ਅੰਤ ਸਦਾਭਗਵੈਤ ਦੇਤ ਐਸ਼ਜੇਅਰਸ਼ਕੈ[5]॥੩੫॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਬਾਲਬੈਸ ਬਿਲਾਸ' ਬਰਨਨੰ ਨਾਮ ਸਪਤ ਦਸਮੋ ਅੰਸੁ ॥੧੭॥

੧੮. [ਬਾਲ ਚੋਜ]।

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਬਾਲਿਕ ਲੀਲ੍ਹਾ ਕੀਨਿ। ਸ਼ਾਹੁਨਿ[6] ਕੇ ਸੁਤ ਅਨਿਕ ਹੀ ਮਿਲਿ ਖੇਲਹਿੰ ਸੁਖ ਲੀਨ॥੧॥ਕਬਿੱਤ॥ਕੋਈ ਧਨਵਾਨ ਕੇ ਸਪੂਤ ਆਇ ਖੇਲੈਂ ਤਬਿ ਬੈਸ ਮੈਂ ਬਡੇਰੇ ਕੁਛ ਭਾਵ ਬਹੁ ਧਾਰਿਈਂ। ਭਨੈਂ ਹਾਥ ਜੋਰਿ ਜੋਰਿ ਲੋਰਿਕੈ[7]ਨਿਹੋਰ ਕਰਿ[8]ਨਿਕਟਿ ਹਮਾਰੋ ਬਾਗ਼ ਤਰੁ ਬਿਸਤਾਰਈਂ[9]। ਨਾਨਾ ਰੰਗ ਫੂਲ ਹੈਂ ਸੁ ਆਲਬਾਲ ਮੂਲ ਹੈਂ[10] ਸਿਕੰਧ[11] ਝੁਕ ਝੂਲ ਹੈਂ ਫਲੇ ਸੁ ਫਲੁ ਭਾਰਈ[12]।ਅਲਪ, ਬਿਸਾਲ, ਪੀਤ,ਸਬਜ਼,ਸੁਲਾਲ ਦਲ[13] ਮਾਨੋ ਘਨ ਘਟਾ ਘਨੇ ਸੰਘਨੇਕਸਾਰਈ[14] ॥ ੨ ॥ ਜਾਮਨ ਜੁਗਲ[15],ਬਟ[16],ਪੀਪਰ[17],ਖਜੂਰ ਤੁੰਗ, ਬੱਦਰੀ[18] ਅਨੇਕ ਝੁਕੀ ਭਾਰ ਤੇ ਬਿਸਾਲਕੀ। ਦਾੜਮ[19], ਨੁਰੰਗੀ, ਬੀਜਪੁਰ[20] ਤੇ ਸੁਪਾਰੀ ਬਹੁ ਖਾਰਕ ਖਰੇ ਹੈ[21] ਖਰੀ ਖਿਰਨੀ ਸੁ ਡਾਲਕੀ[22]। ਆੜੂ, ਅਮਰੂਦ, ਕਦਲੀਨ[23] ਕੇ ਬਗੀਚੇ ਬਡੇ ਫੈਲ ਰਹੇ, ਫਾਲਸੇ ਫਲੇ ਹੈਂ ਫਲ ਜਾਲ ਕੀ[24]। ਛਬਿ ਆਲਬਾਲ ਕੀ, ਉਦਾਲਕ[25] ਰਸਾਲ ਕੀ[26] ਸਰਲ[27] ਤਰੁ ਤਾਲ ਕੀ[28] ਹਿੰਤਾਲ ਕੀ[29] ਤਮਾਲ ਕੀ ॥ ੩ ॥ ਸਰੁ ਏਕਸਾਰ ਖਰੇ ਹਰੇ ਹਰੇ ਪਾਤ ਜਰੇ, ਦੇਖੇ ਮਨ ਹਰੇ ਜਹਾਂ ਸ਼ੋਭਾ ਰੇਲਝੇਲ ਹੈ[30]।

---

[1]ਬਿਨਾ ਹੁੱਜਤ। [2]ਪ੍ਰਸੰਨ ਹੋਕੇ। [3]ਜਿਸ ਦਾ ਪਾਰ ਨਹੀਂ ਪਾ ਸਕਦਾ ਕੋਈ।[4]ਪਵਿੱਤ੍ਰ।[5]ਬੈਕੁੰਠਾਂ ਦੇ ਸੁੱਖ ਦਿੰਦੇ ਹਨ। [ਅਃ, ਐਸ਼=ਸੁਖ। ਅਰਸ਼=ਬਿਕੁੰਠ]। [6]ਧਨੀਆਂ ਦੇ। [7]ਚਾਹ ਕਰਕੇ। (ਅ) ਲੱਭਕੇ। [8]ਬ੍ਰਿੱਛ ਬਹੁਤ ਫੈਲੇ ਹੋਏ ਹਨ। [9]ਮੁੰਢਾਂ ਦੇ ਚੁਫੇਰੇ ਦੇਰ ਹਨ। [10]ਟਾਹਣੇ। [11]ਚੌਰੀ ਫਲਾਂ ਨਾਲ ਫਲਕੇ ਭਾਰ ਨਾਲ ਝੁਕੇ ਹਨ। [12]ਪੱਤੇ। [13]ਸੰਘਣੀਆਂ ਤੇ ਇਕਸਾਰ। [14]ਜਾਮਨੂੰ ਦੋ ਤਰ੍ਹਾਂ ਦੇ। [15]ਬੋਹੜ। [16]ਪਿੱਪਲ। [17]ਏਰੀਆਂ। [18]ਅਨਾਰ। [19]ਨਿੰਬੂ [ਹਿੰਦੀ, ਵੀਜ ਪੂਰ]। [20]ਛੁਹਾਰੇ ਖੜੇ ਹਨ। [21]ਡਾਲਾਂ ਨਾਲ ਖਿਰਨੀਆਂ ਲੱਗੀਆਂ ਹਨ। [22]ਕੇਲੇ। [23]ਬਹੁਤੇ ਫਲਾਂ ਨਾਲ। [24]ਲਮੂੜਾ। [25]ਤੇ ਅੰਬ ਦੀ। [26]ਚੀਲ। [27]ਤਾੜ ਨਾਮੇ ਬ੍ਰਿੱਛ ਦੀ। [28]ਬਹੁਤ ਹੀ ਛੋਟੇ ਕੱਦ ਦੀ ਜੰਗਲੀ ਖਜੂਰ। [29]ਰੇਲ ਪੇਲ। ਬਹੁਤਾਯਤ।

ਸੇਵਤੀ[1] ਕੋ ਸੇਵਤਿ ਸੁ ਮਾਲੀ ਮਾਲ ਮਾਲਤੀ ਕੋ[2],ਚੰਪਕ[3] ਤੇ ਚੌਂਪ ਹੋਤਿ, ਰਾਜੈਂ ਗਨ ਏਲ[4] ਹੈਂ।ਸੁੰਦਰ ਗੁਲਾਬ ਹੈਂ,ਅਜਾਬਸੀ ਚੇਆਬਹੈਂ ਉਦੈ ਸੁ ਆਫ-ਤਾਬਹੈਂ ਖਿਲਤਿ ਚਟਕੇਲ ਹੈ[5]।ਰਾਯਬੇਲ ਫੈਲ ਹੈ, ਸੁਰਸ ਨਾਲਕੇਲ ਹੈ[6] ਚੰਬੇਲੀ ਨਾਗਬੇਲ ਹੈ, ਗੁਰੂ ਜੀ ! ਤਹਾਂ ਖੇਲ ਹੈ[7]॥੪॥ਸ਼ਾਹੁ ਧਨਵਾਨ ਕੋ ਸਪੂਤ ਯੌਂ ਬਖਾਨੈ ਨਿਤ, ਚਿਤ ਹਿਤ ਠਾਨਿ ਕੈ ਸੁ ਬੂਝੈਂ ਮਾਤ ਜਾਇਕੈ। [8]ਗਮਨੈਂ ਗੇਉ ਪਬਨ ਦੇਖਿ ਆਵੈਂ ਤਤਛਿਨ,ਲੇਹਿ ਸੰਗ ਬਾਲਕ ਨਿਏਹੀ ਦੇਂ ਦਿਖਾਇਕੈ'।ਜਾਨਿਕੈ ਸਪੂਤਕੋ ਸੁ ਹਠ ਬਾਗ ਜਾਨਿਬੋ ਕੋ ਆਨੰਦ ਮਗਨ ਭਈ ਆਨ ਕੋ ਬਿਹਾਇ ਕੈ[9]। ਪ੍ਰੇਮ ਕੋ ਬਧਾਇਕੈ ਸੋ ਹਾਥ ਕੋ ਲਗਾਇਕੈ ਪਲੋਸਤਿ ਸੁ ਭਾਇ ਕੈ[10] ਭਨਤਿ ਸਮੁਝਾਇਕੈ ॥ ੫ ॥ 'ਗਏ ਬਿਨ ਰਹੋ ਜਿਨ[11] ਬੈਨ ਮੇਰੋ ਮਾਨੋ ਇਮ, ਮਾਤੁਲ ਕੋ ਲੇਹੁ ਸੰਗ ਦਾਸਨਿ ਕੋ ਬ੍ਰਿੰਦ ਕੋ'।'ਕਾਂਹੂ ਕੀ ਨ ਲਾਗੈ ਡੀਠ'ਤੋਰੈ ਤ੍ਰਿਣ ਡਾਰੈ ਪੀਠਰਾਈ ਲੋਨਵਾਰਤਿ, ਨਿਹਾਰਤਿ ਮੁਕੰਦ ਕੋ ।ਲੈ ਚਲਨੋ ਕ੍ਰਿਪਾਲੁਕੋ[12] ਕ੍ਰਿਪਾਲ[13] ਹ੍ਵੈ ਪ੍ਰਸੰਨ ਮਨ ਬੀਚਕਾ ਕੀ ਉਪਮਾ ਬਢਾਵਤਿ ਬਿਲੰਦ ਕੋ । ਮਾਨੋ ਲੋਕ ਹਾਥ ਜੋਰਿ ਬੰਦੈਂ ਤਿਸ ਰਾਸ਼ਿ ਓਰ ਜਾਂਮੈਂ ਉਦੈ ਹੋਤਿ ਪੂਜਨ ਦੁਤੀਆ ਕੇ ਚੰਦ ਕੋ[14]॥੬॥ਸ੍ਰੈਯਾ॥ [15]'ਸ਼੍ਰੀ ਗੁਰੁ ਤੇਗ ਬਹਾਦਰ ਨੰਦਨ ਬਦਨ ਜੋਗ, ਨਿਕੰਦਨ ਪੀਰਾ। ਬਾਕ ਫੁਰੈ ਜਿਸ ਰੀਤ ਕਰੈਂ[16], ਸਭਿ ਸਿੱਧ ਧਰੈਂ, ਧਰਨੀ ਜਿਮ ਧੀਰਾ'। ਦੇਖਤਿ ਲੋਕ ਅਸ਼ੇਖ ਕਹੈਂ,ਇਮ ਜਾਤਿ ਚਲੇ ਸੁਨਤੇ ਨਿਜ ਤੀਰਾ।ਬਾਲ ਬਿਨੋਦ[17] ਚਲੈਂ ਚਹੁੰਕੋਦ ਬਿਰਾਜਤਿ ਜਸੋਂ ਬਿਚ ਕੰਚਨ ਹੀਰਾ[18]॥੭॥ਦੋਹਰਾ॥ਬਾਲਿਕ ਤਨ ਸ਼੍ਰੀ ਸਤਿਗੁਰੂ ਬਾਲਿਕ ਬ੍ਰਿੰਦ ਕ੍ਰਿਪਾਲ[19]। ਜਾਇ ਪ੍ਰਵੇਸ਼ੇ ਬਾਗ਼ ਮੈਂ ਬਿਗਸਤਿ ਮੋਦ ਬਿਸਾਲ॥੮॥ਕਬਿੱਤ॥ਚਾਰੂ ਤਰੁ ਫੂਲ ਰਹੇ[20]ਛਾਯਾਅਨਕੂਲ

---

[1]ਗੁਲਾਬ ਦੀ ਕਿਸਮ ਹੈ। [2]ਮਾਲਤੀ ਦੀਆਂ ਪੰਗਤੀਆਂ ਨੂੰ। [3]ਪੀਲੇ ਸੁਗੰਧੀਦਾਰ ਫੁੱਲਾਂ ਦਾ ਬ੍ਰਿੱਛ। [4]ਇਲਾਇਚੀਆਂ। [5]ਸੁਹਣੇ ਗੁਲਾਬ ਪਾਣੀ ਨਾਲ ਸ਼ਿੰਜੇ ਹੋਏ ਸੂਰਜ ਚੜ੍ਹੇ ਅਜੀਬ ਖੇੜੇ ਨਾਲ ਖਿੜਦੇ ਹਨ [ਹਿੰ:, ਚਟਕਲੇ=ਖੇੜਾ। ਚਮਕ। ਸ਼ੋਭਾ]। [6]ਸਹਤ ਰਸ (ਪਾਣੀ , ਦੇ ਨਾਲੀਏਰ ਹਨ। [7]ਹੇ ਗੁਰੂ ਜੀ ! ਉਥੇ ਖੇਲਾਂਗੇ। [8]ਇਥੋਂ ਸ਼੍ਰੀ ਗੁਰੂ ਜੀ ਮਾਤਾ ਜੀ ਨੂੰ ਕਹਿੰਦੇ ਹਨ। [9]ਹੋਰ (ਸ਼ੰਕਲਪਾਂ) ਨੂੰ ਦੂਰ ਕਰਕੇ। [10]ਪ੍ਰੇਮ ਕਰਕੇ। [11]ਜੋ ਨਹੀਂ। [12]ਗੁਰੂ ਜੀ ਨੂੰ। [13]ਮਾਮਾ ਜੀ। [14]ਜਿਸ ਰਾਸੀ ਵਿਚ ਪੂਜਾ ਯੋਗ ਦੁਤੀਆ ਦਾ ਚੰਦ ਉਦੇ ਹੋਵੇ ਮਾਨੋ ਉਧਰ ਨੂੰ ਨਮਸਕਾਰਾਂ ਕਰਦੇ ਹਨ, ਭਾਵ ਜਿਸ ਪਾਸੇ ਜਾਣ ਮੱਥੇ ਟਿਕੀਂਦੇ ਹਨ। [15]ਆਪੋ ਵਿਚ ਲੋਕਾਂ ਦਾ ਕਹਿਣਾ। [16]ਭਾਵ ਜਿਸ ਤਰ੍ਹਾਂ ਕਹਿ ਦੇਣ। [17]ਅਨੰਦ ਸਹਤ। ਖੇਡਦੇ। [18]ਕੰਚਨ ਵਿਚ ਹੀਰਾ। [19]ਬਹੁਤੇ ਬਾਲਕੇ ਤੇ ਕ੍ਰਿਪਾਲ ਮਾਮਾ ਜੀ। [20]ਸੁਹਣੇ ਬ੍ਰਿੱਛ ਫੁੱਲ ਰਹੇ ਹਨ।

ਰਹੈ, ਮੂਲ ਦ੍ਰਿਢ ਝੂਲ ਰਹੈ[1], ਨੀਕੇ ਆਲਬਾਲ ਰਹੈ[2]। ਦੀਪਤਿ ਕਦੰਬ ਰਹੈ[3] ਏ ਕੇ ਅਲੰਬ ਰਹੈ[4], ਮਿਲੇ ਨਿਤ ਅੰਬ ਰਹੈ[5], ਰਸ ਮੈਂ ਰਸਾਲ ਰਹੈ[6]। ਚੰਪਕ ਚਮਕ ਰਹੈ, ਗੰਧ ਮੈਂ ਰਮਕ ਰਹੈ, ਡਾਰ ਤੇ ਲਮਕ ਰਹੈ, ਛਬਿ ਕੋ ਉਛਾਲ ਰਹੈ। ਚਾਰੋਂ ਓਰ ਝਾਲ ਰਹੈ[7], ਧਾਰ ਫੂਲ ਮਾਲ ਸਹੈ, ਦਲ ਚਲਚਾਲ[8] ਰਹੈ, ਤੁੰਗ ਹੈ ਬਿਸਾਲ ਰਹੈ ॥੯॥ਮਾਨੋ ਕਾਮ ਬਾਗਵਾਨ ਗੁਰੂ ਸਨਮਾਨ ਹੇਤੁ ਦਲ ਫਲ ਫੂਲ ਤੇ ਬਸੰਤ ਬਗਰਾਯੋ ਹੈਂ[9]। ਸੁੰਦਰ ਬਿਹੰਗ ਰੰਗ ਰੰਗਕੈ ਉਤੰਗ ਬੈਠਿ,ਭੌਰਿ ਸਮਭੌਰ ਭੂਰ ਭੌਰ ਤੇ ਭ੍ਰਮਾਯੋਹੈ[10]। ਕੂਜਤਿ ਅਨੇਕਜਨੁ ਪੂਜਤਿ ਸੁਵਾਕ ਕਹਿ[11],ਧੂਜਤਿਹੈਂ ਪੰਖਨਿ[12] ਅਨੰਦ ਉਮਗਾਯੋ ਹੈ। ਮੋਰਨ ਕੋ ਸ਼ੋਰ ਜ਼ੋਰ ਕੀਰਨਿ[13] ਕੀ ਭੀਰ ਗਨ, ਪੋਤਕ ਕਪੋਤ[14] ਸਾਰਕਾਨ ਤੇ[15] ਸੁਹਾਯੋ ਹੈ॥੧੦॥ਜਾਨੀ ਮਾਲਾਕਾਰ[16]ਗੁਰੂ ਬਾਗ ਕੋ ਮਝਾਰ ਆਯੋ ਹਰਖ ਉਦਾਰ ਤੇ ਪਧਾਰਿ ਮਿਲਨੋ ਜਾਇਕੈ । ਪਾਵਨ ਅਨੂਪ ਮਹਾਂ ਸੁੰਦਰ ਸਰੂਪ ਹੈਰਿ ਹਾਥ ਜੋਰਿ ਬੰਦਨਾ ਕਰੀ ਹੈ ਸੀਸਨਾਇ-ਕੈ । ਬਾਗਕੇ ਰਸਾਲ ਫਲ, ਫੂਲਨ ਕੀ ਮਾਲਾ ਕਲ, ਡਾਲੀ[17] ਕੋ ਬਿਸਾਲ ਹੀ ਬਨਾਇ ਧਰੀ ਲਸਾਇਕੈ । ਮਹਾਂ ਗੁਨ ਗਾਇਕੈ ਬਿਲੋਕੈ ਨੈਨ ਲਾਇ ਕੈ, ਰਹਯੋ ਬਿਸੰਮ ਪਾਇ ਕੈ ਸੁ ਮਨ ਬਿਰਮਾਇਕੈ ॥੧੧॥ ਮਾਤੁਲ ਕ੍ਰਿਪਾਲ ਨੈ ਦਰਬ ਦੀਨਿ ਮਾਲੀ ਕਰ[18], ਮਾਲਾ ਕੋ ਉਚਾਇ ਗੁਰੂ ਗਰੇ ਪਹਿਰਾਈ ਹੈ । ਬਾਲਿਕ ਬੁਲਾਏ ਫਲ ਸਗਰੇ ਲੁਟਾਏ ਤਿਨੈ, ਲੂਟਤਿ ਬਿਲੋਕਤਿ ਪ੍ਰਸੰਨਤਾ ਬਧਾਈ ਹੈ। ਬਿਕਸੈਂ ਬਦਨ ਬਰ ਸੁਖਮਾ ਸਦਨ ਹੂੰ ਤੇ[19] ਸੁੰਦਰ ਰਦਨ ਕੁੰਦ ਬਿਸਦਤਾ ਪਾਈ ਹੈ[20]। ਚਾਰੋਂ ਓਰ ਚਾਰੁ ਬਾਗ ਚਾਤੁਰੀ ਸੋਭਾਗ ਜੁਤਿ ਹੇਰਨੋ ਅਨੁਰਾਗ ਕਰਿ ਮਹਾਂ ਛਬਿਛਾਈ ਹੈ॥੧੨॥ਔਰ ਨਾਨਾ

---

[1]ਬ੍ਰਿੱਛ ਮੂੱਢ ਤੋਂ ਝੂਲ ਰਹੇ ਹਨ। [2]ਚੰਗੀ ਤਰ੍ਹਾਂ ਵੇਸ਼ਟਤਿ ਹਨ। [3]ਕਦੰਬ ਪ੍ਰਕਾਸ਼ ਰਹੇ ਹਨ-। [4]ਬੇਲਾਂ ਜਿਨ੍ਹਾਂ ਦੇ ਆਸਰੇ ਰਹਿੰਦੀਆਂ ਹਨ। [5]ਜਲ ਨਾਲ ਮਿਲੇ ਰਹਿੰਦੇ ਹਨ। [6]ਰਸ ਵਿਚ ਰਸੁ ਹੋਏ ਹਨ (ਅ ਅੰਬ ਰਸ ਵਾਲੇ ਹਨ। [7]ਲਿਸ਼ਕਾਰਾ ਮਾਰ ਰਹੇ ਹਨ।(ਅ) ਝੂਲ ਰਹੇ ਹਨ। [8](ਤੁ ਨਾਲ ਪੱਤੇ ਹਿਲ ਰਹੇ ਹਨ। [9]ਖਿੜਾਦਿਆ ਹੈ। [10]ਪਾਣੀ ਦੀ ਘੁੰਮਣ ਘੇਰੀ ਸਮ ਸਵੇਰ ਤੋਂ ਹੀ ਬਹੁਤ ਭੋਰੇ ਭ੍ਰਮ ਰਹੇ ਹਨ। [11]ਬੋਲਦੇ ਹਨ ਅਨੇਕ ਮਾਨੋ (ਗੁਰੂ ਜੀ ਦੀ) ਪੂਜਾ ਕਰਦੇ ਹਨ ਸ਼ੁਭ ਵਾਕ ਭਾਵ ਗੀਤ ਗਾ ਗਾ ਕਰਕੇ। [12]ਖੰਭਾਂ ਨੂੰ ਹਿਲਾਉਂਦੇ ਹਨ ਤੇ।[13]ਤੋਤਿਆਂ। [14]ਕਬੂਤਰਾਂ ਦੇ ਬੱਚੇ ਤੇ ਕਬੂਤਰ। [15]ਤੇ ਮੈਨਾ ਨਾਲ। [16]ਮਾਲੀ ਨੇ ਜਾਣਿਆਂ। [17]ਫਲ ਫੁਲਾਂ ਸਬਜ਼ੀਆਂ ਦੀ ਡੇਟਾ ਨੂੰ ਡਾਲੀ ਕਹਿਦੇ ਹਨ। [18]ਮਾਲੀ ਦੇ ਹੱਥ। [19]ਬ੍ਰੋਭਾ ਦੇ ਘਰ ਮੁਖੜੇ ਤੇ। [20]ਮਰਤਬਾਨ ਦੇ ਫੁੱਲਾਂ ਨੇ ਉੱਜਲਤਾ ਪਾਈ ਹੈ (ਆਪ ਦੇ) ਸੁਹਣੇ ਦੰਦਾਂ ਤੋਂ।

ਭਾਂਤਿ ਸਾਥ ਕ੍ਰੀੜਾ ਕੀਨ ਪ੍ਰਭੂ ਨਾਥ ਬਾਲਿਕ ਪਲਾਵਤੇ ਪਲਾਇ ਚਲੈਂ ਪਾਇ ਤੇ[1]। ਖੇਲੈਂ ਹੁਲਸਾਇ ਕਹੂੰ,ਬੈਠੇ ਜਲ ਥਾਇ ਕਹੂੰ,ਚਲਤਿ ਫੁਹਾਰੇ ਕਹੂੰ ਸੋਹੈਂ ਸਮੁਦਾਇ ਤੇ। ਪਾਨ[2] ਪਗ ਪੰਕਜ ਤੇ ਪਾਨੀ ਰੋਕ ਰਾਖੈਂ ਕਹੂੰ, ਕੋਛਿਕ ਤਰੋਵਰੁ ਅਰੂਢੈਂ ਉਤਲਾਇਤੇ।ਸੋਹੈ ਬਨ ਨੰਦਨ ਮਨਿੰਦ, ਸੁਰ ਬ੍ਰਿੰਦ ਸਿਸ,ਇੰਦ੍ਰ ਬਾਲ ਬੈਸ ਬਿਖੈ ਬਿਚਰੈਂ ਸੁਭਾਇ ਤੇ[3]॥੧੩॥ਬੀਤਯੋ ਜਬੈ ਏਕਜਾਮ,ਕ੍ਰੀੜਤੇ ਅਰਾਮ ਬਿਖੈ[4],ਪਠਯੋ ਦਾਸਮਾਤਨੇ ਸੁ ਆਯੋ ਉਤਲਾਇ ਕੈ। ਹਾਥ ਜੋਰਿ ਕਹਯੋ"ਹੈਰੈ ਜਨਨੀ ਤੁਮਾਰੀ ਦਿਸ਼ਿ ਧੀਰ ਨ ਧਰਤਿ ਰਾਖੈ ਦ੍ਵਾਰੇ ਨੈਨ ਲਾਇਕੈ। ਬਾਗ਼ ਦੇਖਿ ਲੀਨਿ ਅਰੁ ਖੇਲਿਬੋ ਬਿਸ਼ੇਖ ਕੀਨਿ ਗਮਨੋ ਨਿਕੇਤ ਅਬਿ ਹਰਖ ਉਪਾਇਕੈ'।ਸੁਨਿਕੈ ਕ੍ਰਿਪਾਲ ਨੈ ਭਨਯੋ "ਸੁ ਚਿਰਕਾਲ ਭਯੋ,ਚਲੋ ਬਾਲ ਬੋਲਲੇਹੁ[5]ਦੇਖੈਂ ਪੁਨ ਆਇਕੈ'॥੧੪॥ਬਾਲਿਕ ਹਕਾਰੇ ਆਇ ਮਿਲੇ ਗੁਰ ਤੀਰ ਸਾਰੇ, ਸੰਗ ਪਰਵਾਰੇ ਸੁ ਪਧਾਰੇ ਘਰ ਓਰ ਕੋ। ਭੂਖਨ ਰੁਚਿਰ ਰੰਗ ਰੰਗ ਕੋ ਪਹਿਰਿ ਪਟ, ਕੋਊ ਚਲੇ ਮੰਦ, ਕੋ ਦਿਖਾਵਤਿ ਹੈਂ ਦੌਰ ਕੋ। ਕੋਊ ਫੂਲ ਸੀਸ ਧਰਿ, ਪਾਤਨ ਬਜਾਵੈਂ ਕਰ[6], ਬੋਲਤਿ ਪਰਸਪਰ ਜਾਤਿ ਕਰਿ ਸ਼ੋਰ ਕੋ। ਬਡੇ ਭਾਗ ਵਾਰੇ,ਗੁਰੂ ਪਗ ਅਨੁਰਾਗ ਵਾਰੇ, ਹੇਰਿ ਹੇਰਿ ਵਾਰੇ ਮਨ ਚਾਰੁ ਕਾਮ ਕੋਰਕੋ[7]॥੧੫॥ਸ੍ਰੈਯਾ॥ਬੀਚਕਾ ਆਵਤਿ ਦੇਖਤਿ ਮਾਨਵ, ਸੀਸ ਨਿਵਾਇ ਨਿਹੋਰਤਿ ਹੈਂ। ਸੁੰਦਰਤਾ ਜਨੁ ਪਾਨ ਕਰੇ ਅਨਮੋਖ ਬਿਲੋਚਨ[8]ਜੋਰਤਿ ਹੈਂ।ਡੀਠ ਪਰੈ ਜਹਿਂ ਲੌ ਗੁਰੁ ਰੂਪ, ਨਹੀਂ ਤਬਿਲੌ ਮੁਖ ਮੋਰਤਿ ਹੈਂ।ਪੂਰਨਮਾ ਜਨੁ ਚੰਦ ਅਮੰਦ ਚਕੋਰ ਮਨਿੰਦ ਸੁ ਲੋਰਤਿ ਹੈਂ ॥ ੧੬ ॥ ਧਾਮ ਗਏ ਅਭਿਰਾਮ ਗੁਰੂ ਸੁਤ ਦੇਖਨਿ ਕੋ ਉਤਕੰਠਤਿ[9] ਮਾਈ।ਧੇਨੁ ਮਹਾਂ ਲਘੁ ਜਨੋਂ ਬਛ ਕੋ[10]ਬਿਛੁਰੇ ਨ ਥਿਰੇ ਅਤਿ ਹੈ ਅਕੁਲਾਈ।ਦ੍ਵਾਰਬਿਲੋਚਨ ਸੰਮੁਖਤੇ ਮੁਖਨੰਦਨ ਦੇਖਤਿਹੀ ਹਰਖਾਈ[11]। ਧੀਰ ਤੇ ਬੈਠਨੋ ਗਯੋ ਨ ਤਹਾਂ,ਉਠਿ ਸ਼ੀਘ੍ਰ ਉਛੰਗ ਮੈਂ[12]ਲੇਨਿ ਕੋ ਆਈ॥ ੧੭ ॥ ਗੋਦ ਲਿਯੋ ਉਰ ਮੋਦ ਭਰਯੋ ਚਹੁੰਕੋਦ ਬਿਨੋਦਤਿ ਬਾਲ ਮਹਾਂ[13]।

---

[1]ਚਰਨਾਂ ਨਾਲ। [2]ਹੱਥ। [3]ਬਨ ਇੰਦ੍ਰ ਦੇ ਬਾਗ ਵਾਂਙੂ ਸੋਂਹਦਾ ਹੈ ਤੇ ਸਾਰੇ ਬਾਲਕੇ ਦੇਵਤਿਆ (ਤੁੱਲ) ਹਨ (ਤੇ ਗੁਰੂ ਜੀ ਮਾਨੋਂ) ਇੰਦਰ ਬਾਲ ਅਵਸਥਾ ਵਿਚ ਸੁਭਾਵਕ ਵਿਚਰ ਰਿਹਾ ਹੈ। [4]ਖੇਲਦਿਆਂ ਬਾਗ ਵਿਚ [ਸੰਸ:, ਆਰਾਮ=ਬਾਗ]। [5]ਸੱਦ ਲਓ। [6]ਹੱਥਾਂ ਨਾਲ ਪੱਤੇ ਵਜਾਉਂਦੇ ਹਨ। [7]ਵੇਖ ਵੇਖ ਕੇ ਮਨ ਵਿਚ ਕ੍ਰੋੜ ਕਾਮ ਦੀ ਸੁੰਦਰਤਾ ਨੂੰ ਵਾਰਦੇ ਹਨ। ਅ) ਵਾਰਦੇ ਹਨ ਮਨ ਕਾਮ ਤੋਂ ਕ੍ਰੋੜ ਗੁਣਾਂ ਸੁੰਦਰ ਦੇ ਉਤੋਂ। [8]ਇਕ ਟਕ ਅਖਾਂ ਜੋੜਦੇ ਹਨ। [ਸੰਸ:, ਅਨਿਮਿਖ]। [9]ਤਾਂਘ ਰਹੀ ਸੀ। [10]ਜਿਵੇਂ ਛੋਟੇ ਵੱਛੇ ਨੂੰ। [11]ਦਰਵਾਜ਼ੇ ਦੇ ਸਾਹਮਣੇ ਨੇਤ੍ਰਾਂ ਨਾਲ ਪੁੱਤ੍ਰ ਦਾ ਮੁੰਹ ਵੇਖਕੇ ਪ੍ਰਸੰਨ ਹੋਈ। [12]ਗੋਦੀ ਵਿਚ। [13]ਬਾਲ ਅਤੀ ਪ੍ਰਸੰਨ ਹਨ।

'ਮਾਤ ਜੀ ! ਮਾਥ ਟਿਕੋ ਪਗ ਪੈ'ਇਕ ਬਾਰ ਹੀ ਬਾਕ ਸਮੂਹ ਕਹਾ।ਆਸ਼ਿਖ ਦੇ ਸੁਖ ਸਾਥ ਭਰੀ, ਸੁਖਮਾ ਗਲ ਫੂਲ ਸੁ ਮਾਲ ਰਹਾ[1] । ਸੂੰਘਤਿ ਭਾਲ ਬਿਸਾਲ ਮਨੋਹਰ ਜੋਗੀ ਜਿਸੈ ਬਿਚ ਧਯਾਨ ਲਹਾ ॥੧੮॥ ਸ਼੍ਰੀ ਗੁਰ ਨਾਨਕ ਕੋ ਧਰਿ ਧਯਾਨ ਦੁਊ ਕਰ ਜੋਰਿ ਕੈ ਬੰਦਨ ਗਾਈ।ਭ੍ਰਾਤ ਕ੍ਰਿਪਾਲ ਸੋਂ ਬਾਤ ਕਹੀ'ਕਰਿਵਾਉ ਤਿਹਾਵਲ ਕੋ ਸਮੁਦਾਈ' । ਤਾਤ ਸੁ ਪੂਛਨਿ ਬਾਤ ਲਗੀ 'ਕਸ ਬਾਸ਼ਾ ਪਿਖਨੋ, ਕਿਮ ਖੇਲ ਮਚਾਈ ?' । ਸੁੰਦਰਤਾ ਤਰੁ ਬ੍ਰਿੰਦ ਫੁਹਾ-ਰਨਿ ਸ਼੍ਰੀ ਗੁਰੁ ਗੋਬਿੰਦ ਸਿੰਘ ਸੁਨਾਈ ॥ ੧੯ ॥ ਭੂਖਨ ਚੀਰ ਮਹਾਂ ਧਨ ਕੋ ਨਿਜ ਨੰਦ ਨਿਛਾਵਰ[2] ਕੋ ਕਰਿ ਮਾਈ। ਦੇਤਿ ਗਰੀਬਨਿ ਕੋ ਬੁਲਿਵਾਇ ਅਸੀਸਕੋ ਪਾਇ ਰਿਦੇ ਹਰਖਾਈ।ਆਪਨੇਭਾਗ ਸਰਾਹਤਿ ਉੱਤਮ,-ਦੀਨ ਦੁਨੀ ਮਹਿ ਹੌਂ ਅਧਿਕਾਈ-। ਕੀਨਿ ਬਡੋ ਉਤਸਾਹ ਭਲੇ, ਨਰ ਆਇ ਮਿਲੇ ਗੁਰ ਕੋ ਸਮੁਦਾਈ ॥ ੨੦ ॥ ਮੇਵੜੇ ਭੇਜਿ ਸਭੈ ਸਿਖ ਕੇ ਘਰ ਲੀਨੇ ਹਕਾਰ ਸੁਨੇ ਚਲਿ ਆਏ।ਚਾਨ ਘਟੀ ਦਿਨ ਸ਼ੇਖ ਰਹਯੋ ਸਭਿ ਸੰਗਤਿ ਮੇਲ ਭਯੋ ਸਮੁਦਾਏ। ਭੇਟ ਜਥਾ ਸ਼ਕਤੀ ਸਭਿ ਲੇਕਰਿ ਬਾਲਿਕ ਬ੍ਰਿੱਧ ਮਿਲੇ ਹਰਖਾਏ।ਹੋਨਿ ਬਿਲੋਚਨ ਕੋ ਸੁਫਲੇ ਕਰਿ[3]ਯੌਂ ਦਰਸੈਂ ਨਿਧਿ ਰੂਪ ਕੋ ਪਾਏ[4] ॥ ੨੧ ॥ ਸ਼੍ਰੀ ਗੁਰ ਤੇਜ ਅਮੇਜ[5] ਹੁਏ ਪਰਯੰਕ ਕੀ ਪੀਠ ਬਿਰਾਜਤਿ ਹੈਂ । ਸੂਰਜ ਬਾਲ[6]ਉਦੈਗਿਰਪੈ,ਤਮਮੋਹ[7]ਪਿਖੈਜਿਸ ਭਾਜਤਿ ਹੈ।ਦਾਸਨ ਅੰਬਕ ਅੰਬੁਜ ਕਾਨਨ ਮੋਦ ਤਿਨੈ ਉਪਰਾਜਤਿਹੈਂ[8]।ਬਾਦ*ਕਰੈਂ ਗਨਚੋਰ ਨਿਸ਼ਾ-ਚਰ,ਦੇਖਿ ਦੁਰੈਂ ਬਹੁ ਲਾਜਤਿ ਹੈਂ[9]†॥੨੨।ਹੋਤਿ ਅਨੇਕਨਿ ਕੀ ਅਰਦਾਸ ਉਪਾਇਨ ਸੁੰਦਰ ਆਨਤਿ ਹੈਂ । ਹਾਥਨਿ ਜੋਰਿ ਨਿਹੋਰਤਿ ਸੇਵਕ,ਬੰਦਨਿ ਸੀਸ ਤੇ ਠਾਨਤਿ ਹੈਂ।ਭੀਰ ਭਰੀ ਬਹੁ ਸਿੱਖਨਿ ਕੀ ਸ਼ਰਧਾ ਉਰ ਧਾਰਿ ਸੁ ਮਾਨਤਿ ਹੈਂ।ਬੈਠਿ ਗਏ ਪਰਵਾਰ ਕਰੈ,ਕੋਊ ਠਾਢੇ ਪਿਖੈਂ,ਅਘ ਹਾਨਤਿ ਹੈਂ ॥੨੩॥ਰਾਸ[10] ਤਿਹਾਵਲ ਆਇ ਗਯੋ ਧਰਿਵਾਇ ਭਲੇ ਅਰਦਾਸ ਕਰਾਈ।

---

[1]ਗਲੇ ਵਿਚ ਫੁਲਾਂ ਦੀ ਮਾਲਾ ਸ਼ੋਭ ਰਹੀ ਹੈ । [2]ਵਾਰ ਕਰਕੇ । [3]ਨੇਤ੍ਰਾਂ ਦਾ ਹੋਣਾ ਸੁਫਲ ਕਰਦੇ ਹਨ । [4]ਇਸ ਤਰ੍ਹਾਂ ਰੂਪ ਦੇਖਦੇ ਹਨ (ਜਾਣੋ) ਨਿਧ ਪਾਈ ਹੈ । [5]ਤੇਜ ਨਾਲ ਮਿਲੇ ਭਾਵ ਤੇਜੱਸ੍ਵੀ ਹੋਕੇ । (ਅ) ਅਮੇਉ, ਅਮਾਪ । [6]ਚੜ੍ਹਦਾ ਸੂਰਜ । [7]ਮੋਹ ਰੂਪੀ ਅੰਧੇਰਾ । [8]ਦਾਸਾਂ ਦੇ ਨੇਤ੍ਰਾਂ ਰੂਪੀ ਕਵਲਾਂ ਦੇ ਬਨ ਨੂੰ ਆਨੰਦ ਉਪਜਾਂਵਦੇ ਹਨ । [9]ਚੋਰਾਂ ਤੇ ਉਲੂਆਂ ਦੀ (ਆਸ਼ਾ) ਨਿਸ਼ਫਲ ਕਰਦੇ ਹਨ ਜੋ ਦੇਖਕੇ ਸ਼ਰਮਦੇ ਤੇ ਲੁਕਦੇ ਹਨ । [10]ਬਹੁਤਾ । *ਪਾ:—ਬਾਲ ।

†ਪਾ:—ਬ੍ਰਾਦ ਕਰੈ ਗਨ ਚੋਰਨ ਮਾਚਖ ਦੇਖਿ ਦੁਰੈ ਬਹੁ ਸਾਜਤਿ ਹੈਂ।

ਸ਼੍ਰੀ ਗੁਰੁ ਨਾਨਕ ਆਦਿ ਜਿਤੇ ਸਭਿਹੂੰਨਿ ਕੇ ਨਾਮ ਲੈ ਧਯਾਨ ਧਰਾਈ। ਦੇਤਿ ਪ੍ਰਸ਼ਾਦ ਕਰਨੋ ਅਹਿਲਾਦ ਮ੍ਰਿਯਾਦ ਸਮੇਤ ਸਦਾ ਜਿਮਭਾਈ।ਜੋ ਮਨ ਭਾਵਤਿ ਸੋ ਤਬਿ ਪਾਵਤਿ ਆਵਤਿ ਜਾਤਿ ਮਿਲੇ ਸਮੁਦਾਈ॥੨੪।ਸੰਗਤਿ ਮੈਂ ਬਰਤਾਵਨਿ ਕੀਨਿ ਸਭੈ ਸਿਖ ਲੇਤਿ ਅਨੰਦ ਭਏ ਹੈਂ।ਆਨਨ ਪਾਵਨ ਕੋ ਘਰਿ ਪਾਵਨ[1] ਸ਼੍ਰੀ ਗੁਰੁ ਪਾਵਨ ਧਯਾਨ ਲਏ ਹੈਂ । ਸ਼੍ਰੀ ਗੁਜਰੀ ਤਬਿ ਦ੍ਵੈ ਕਰ ਜੋਰਿ, ਅਰਾਧਿ ਮਨੋਰਥ ਐਸਿ ਠਏ ਹੈਂ।–ਮੋ ਸੁਤ ਕੋ ਸਭਿ ਰੱਛਕ ਹੋਵਹੁ ਆਨੰਦ ਦੇਹੁ ਬਿਲੰਦ ਨਏ ਹੈਂ ॥ ੨੫ ॥ ਸ਼੍ਰੀ ਗੁਜਰੀ ਅਰੁ ਸ਼੍ਰੀ ਗੁਰੁ ਕੋ ਅਭਿਬੰਦਨ ਕੈ ਨਿਜ ਧਾਮ ਗਏ[2] । ਜਾਤਿ ਪ੍ਰਸ਼ੰਸ਼ਾਂਤਿ ਸੁੰਦਰ ਸੂਰਤਿ ਮੂਰਤਿ ਮਾਨਹੁ ਅਨੰਦ ਕਿਏ।ਸੀਤ ਪ੍ਰਸ਼ਾਦ ਪ੍ਰਸ਼ਾਦ ਧਰੇ ਘਰ ਆਪਨਿ ਮੈਂ ਸਭਿਹੂੰਨ ਦਏ[3]।ਕੀਰਤ ਕੋ ਬਿਸਤੀਰਤਿ ਹੈਂ ਇਹ ਰੂਪ ਅਨੂਪ ਮਨੋਗ[4] ਥਿਏ॥ ੨੬ ॥ ਦੋਹਰਾ ॥ ਪ੍ਰਥਮ ਦਿਵਸ ਉਪਬਨ ਗਏ ਜਨਨੀ ਮੋਦ ਮਹਾਂਨ । ਕਰਨੋ ਅਧਿਕ ਉਤਸਾਹੁ ਕੋ ਧਰਿ ਸਤਿਗੁਰੁ ਕੋ ਧਯਾਨ ॥ ੨੭ ॥ ਪਰੀ ਨਿਸਾ ਕਰਿ ਅਸਨ ਕੋ ਪੌਢਿ ਗਏ ਸੁਖ ਮਾਂਹਿ । ਭੋਰ ਭਈ ਜਾਗੇ ਪ੍ਰਭੂ ਨਰ ਨਾਹਨਿ ਕੇ ਨਾਹ[5] ॥ ੨੮ ॥ ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਬਾਲ ਲੀਲ੍ਹਾ' ਪ੍ਰਸੰਗ ਬਰਨਨੰ ਨਾਮ ਅਸ਼ਟ ਦਸਮੋ ਅੰਸੂ ॥ ੧੮ ॥

੧੯. [ਬਾਲ ਲੀਲ੍ਹਾ। ਬੇੜੀ ਦੀ ਸੈਲ। ਇਕ ਬ੍ਰਿਧਾ ਨੂੰ ਖਿਝਾਉਣਾ]।

ਦੋਹਰਾ॥ਇਸ ਪ੍ਰਕਾਰ ਸ਼੍ਰੀ ਸਤਿਗੁਰੂ ਖਿਲਤਿ ਵਹਿਰ ਨਿਕਸੰਤਿ । ਬਾਲਿਕ ਬ੍ਰਿੰਦਨਿ ਕੇ ਸਹਤਿ ਧਾਵਤਿ ਗਹਿ ਬਿਕਸੰਤਿ[6] ॥੧॥ ਸ੍ਰੈਯਾ ॥ ਇਕ ਦਨੋਸ ਲਿਏ ਸੰਗ ਬਾਲਿਕ ਬ੍ਰਿੰਦਨ ਮਾਤ ਕੀ ਆਇਸੁ ਤੇ ਹਰਖਾਏ । 'ਮਿਲ ਮਾਤੁਲ ਸੰਗ ਸੁ ਰੰਗ ਨਦੀ ਤਟ ਆਜ ਚਲੈਂ ਜਲ ਕੋ ਦਰਸਾਏਂ।ਨਿਕਸੇ ਨਿਜ ਧਾਮ ਗੁਰੂ ਅਭਿਰਾਮ ਸੁ ਕਾਮਨਾ ਜਾਚਕ ਕੀ ਪੁਰਵਾਏ[7]' । ਮੁਖ ਸੁੰਦਰ ਤੇ ਬਚ ਬੋਲਤਿ ਹੈਂ ਜਨੁ ਫੂਲ ਝਰੈਂ ਹੁਲਸੈਂ ਸਮੁਦਾਏ॥੨॥ਬੀਥਕਾ ਮੈਂ ਬਹੁ ਬਾਲਿਕ ਭਾਵ ਤੇ ਕ੍ਰੀੜਤ[8] ਜਾਤਿ ਸੁਹਾਵਤਿ ਹੈਂ । ਦੇਖਤਿ ਸੇਵਕ ਕੈ ਨਰ ਆਨਿ ਪ੍ਰਭਾਵ ਤੇ[9] ਸੀਸ ਨਿਵਾਵਤਿ ਹੈਂ । ਆਪਸ ਮੈਂ ਮਿਲਿ ਕੈ ਪੁਰਿ ਕੇ ਨਰ ਕੀਰਤਿ ਬ੍ਰਿੰਦ ਸੁਨਾਵਤਿ ਹੈਂ । 'ਦੀਸਤਿ ਹੈਂ ਲਘੁ ਰੂਪ ਗੁਰੂ

[1]ਮੁਖ ਵਿਚ ਪਾ ਕੇ ਮੁਖ ਪਵਿੱਤ੍ਰ ਕੀਤਾ। ਅ) ਪਵਿੱਤ੍ਰ (ਪ੍ਰਸ਼ਾਦ) ਮੂੰਹ ਵਿਚ ਪਾਉਂਦੇ ਹਨ ਅਤੇ..... । [2](ਸਾਰੇ ਸਿੱਖ) ਗਏ । [3]ਆਪਣੇ ਘਰ (ਦਿਆਂ) ਸਭਨਾਂ ਨੂੰ ਕ੍ਰਿਪਾ ਨਾਲ ਮਿਲਿਆ ਪ੍ਰਸ਼ਾਦ ਥੋੜਾ ਥੋੜਾ ਵਰਤਾ ਦਿਤਾ। [ਸੀਤ ਪ੍ਰਸ਼ਾਦ ਦੇਖੋ ਰਾਸ ੧ ਅੰਸੂ ੧੦ ਅੰਕ ੧੩]। [4]ਸੁੰਦਰ। [5]ਰਾਜਿਆਂ ਦੇ ਸੁਆਮੀ। ਪਾਤਸ਼ਾਹਾਂ ਦੇ ਪਾਤਸ਼ਾਹ। [6]ਦੌੜਦੇ ਹਨ ਤੇ ਫੜਕੇ ਬਾਲਾਂ ਨੂੰ ਪ੍ਰਸੰਨ ਹੁੰਦੇ ਹਨ। [7]ਮੰਗਣ ਵਾਲਿਆਂ ਦੀਆਂ ਕਾਮਨਾਂ ਪੂਰਦੇ ਹੋਏ। [8]ਖੇਲਦੇ। [9]ਪ੍ਰਤਾਪ (ਦੇਖਕੇ)।

ਤਉ ਤੇਜ ਬਿਸ਼ਾਲ ਦਿਪਾਵਤਿ ਹੈਂ" ॥੩॥ ਸ੍ਰੈਯਾ ॥ ਸ਼੍ਰੀ ਗੁਰੁ ਤੇਗ ਬਹਾਦਰ ਨੰਦਨ ਬੰਦਨ ਜੋਗ ਨਿਕੰਦਨ ਪੀਰਾ। ਬਾਕ ਫੁਰੈ ਕਹਿ ਜਾਂਹਿ ਸੁਭਾਇਕ ਰੰਕ ਤੇ ਰਾਵ ਕਰੈਂ ਗਜ ਕੀਰਾ[1]। ਭੂਖਨ ਸੁੰਦਰ ਸੂਰਤਿ ਹੈ ਜਨੁ ਮੂਰਤ ਹੈ ਰਸ ਬੀਰ ਸ਼ਧੀਰਾ[2]। ਜਾਤਿ ਚਲੇ ਤਬਿ ਆਇ ਗਯੋ ਸਲਿਤਾ ਗਨ ਕੇ ਜੁਤਿ ਰੀਗ ਕੋ ਤੀਰਾ[3] ॥ ੪ ॥ ਸਲਿਤਾ ਗਨ ਕੋ ਦਰਿਆਉ ਮਹਾਂ ਅੁਰ ਆਗਮ ਕੋ ਲਖਿ ਹੋਤਿ ਉਛਾਲਾ। ਤਰਨੀ ਪਰ ਜਾਇ ਬਿਰਾਜ ਗਏ ਇਤ ਤੇ ਉਤ ਹੇਰਤਿ ਸਾਥ ਕ੍ਰਿਪਾਲਾ[4]। ਜਲ ਚਾਹਤਿ ਹੈ ਛੁਹਿਬੋ ਪਗ ਪੰਕਜ, ਪੈ ਅਸਮੰਜਸ ਊਚ ਬਿਸਾਲਾ[5]। [6]ਉਛਰੈਤਿ ਕਛੂ ਨ ਪਰੈਤੁ ਲਗੇ ਸਭਿ ਪਾਪਨਿ ਹੈਤ ਮਹੈਤ ਉਜਾਲਾ[6] ॥ ੫ ॥ ਮਾਤੁਲ ਰੋਦ ਮੈਂ ਮੋਦ ਭਰੇ ਜਲ ਕੋਦ[7] ਬਿਲੋਕ ਕਰੀ ਚਤੁਰਾਈ। ਦੈ ਚਰਣਾਂਬੁਜ ਕੋ[8] ਤਬਿ ਹੂੰ ਤਰਨੀ ਤਟ[9] ਜੰਘ ਤਰੇ ਲਰਕਾਈ। ਮੂਰਤ ਧਾਰਿ ਪਖਾਰਤਿ ਹੈ, ਮੁਦ ਧਾਰਤਿ ਹੈ ਲਹਿ ਕੈ ਜਲਰਾਈ[10]।–ਪਾਪ ਅਨੇਕਨਿ ਕੋ ਹਰਤਾ ਇਹ ਮੰਗਲ ਕੋ ਕਰਤਾ ਸਮੁਦਾਈ–॥ ੬ ॥ ਦੋਹਰਾ ॥ ਅਪਰ ਨਹੀਂ ਅਵਿਲੋਕਤੇ ਇਕ ਸ਼੍ਰੀ ਗੁਰ ਦਰਸਾਇ। ਪਦ ਅਰਬਿੰਦ ਪਖਾਰਿਕੈ ਜਲ ਮੈਂ ਗਯੋ ਸਮਾਇ[11] ॥੭॥ ਸ੍ਰੈਯਾ ॥ ਦੀਨਿ ਮਲਾਹ ਕੋ ਦਾਨ ਮਹਾਂ, ਕਹਿ ਬਾਕ ਤਿਸੈ ਤਰਨੀ ਚਲਿ-ਵਾਈ। ਨੀਰ ਗੰਭੀਰ ਮੈਂ ਜਾਇ ਫਿਰੀ ਤਬਿ, ਬੇਗ ਕੇ ਸਾਥ ਹੀ ਸ਼ੀਘ੍ਰ ਧਵਾਈ। ਲੇ ਕਬਿ ਜਾਤਿ ਪਰੇ ਨਵਕਾ, ਕਬਿ ਲਮਾਵਤਿ ਬੇਗ ਤੇ ਵਾਰ ਲਗਾਈ। ਫਾਂਦਤਿ ਹੈਂ ਕਬਿ ਫੇਰ ਚਵੈਂ, ਸਿਸ ਦੌਰਤਿ ਹੈਂ ਕਿਲਕੈਂ ਬਿਗਸਾਈ॥੮॥ ਜਲ ਕੇ ਤਟ ਕ੍ਰੀੜਤਿ ਹੈਂ ਮੁਦ ਸੋਂ ਕਰ ਪੰਕਜ ਕੋ ਨਿਜ ਪੰਕ ਧਸਾਵੈਂ[12]।ਗਨਲੋਕ ਬਿਲੋਕਨਿ ਹੇਤੁ ਖਰੇ ਕਰ ਜੋਰਤਿ ਦੂਰ ਤੇ ਸੀਸ ਨਿਵਾਵੈਂ।ਦਰਸੈਂ,ਪਰਸੈਂ,ਹਰਖੈਂ ਉਰਮੈਂ ਬਹੁਭਾਵ ਧਰੇ ਗੁਨ ਭਾਖਿਸੁਨਾਵੈਂ। 'ਗੁਰ ਤੇਗ ਬਹਾਦਰ ਕੇ ਇਹ ਨੰਦਨ, ਜਾਗਤਿ ਜ਼ਾਹਰੀ ਜੋਤਿ' ਜਨਾਵੈਂ ॥ ੯ ॥ ਜੁਤਿ ਚੰਚਲਤਾ ਚਿਤਵੈਤਿ ਚਹੂੰ ਦਿਸ਼ਿ ਮਾਨ ਰਖੈਂ ਕਰਿ ਚਾਤੁਰਤਾਈ। ਗਨ ਮਾਨਵ ਮੈਂ ਅਸ ਨਾਂਹਿ ਕਓੂ, ਜਿਸ ਕੀ ਦਿਸ਼ਿ ਕੋ

[1]ਕੀੜੇ ਤੋਂ ਹਾਥੀ (ਅ) ਹਾਥੀ ਤੋਂ ਕੀੜਾ। [2]ਵੀਰਰਸ ਸਹਿਤ ਧੀਰਜ ਦੀ ਮੂਰਤ ਹੈ। [3]ਬਹੁਤੀਆਂ ਨਦੀਆਂ ਸਮੇਤ (ਵਗ ਰਹੀ) ਗੰਗਾ ਦਾ ਕਿਨਾਰਾ। [4]ਮਾਮਾ ਕ੍ਰਿਪਾਲ ਜੀ। [5]ਕਠਨ ਹੈ ਕਿਉਂਕਿ ਚਰਨ ਉੱਚੇ ਹਨ। [6]ਪਾਣੀ ਕੁਛ ਉਛਲਦਾ ਹੈ ਪਰ ਫੇਰ ਭੀ ਨਹੀਂ ਲਗਦਾ ਸਾਰੇ ਪਾਪਾਂ ਦਾ ਨਾਸ਼ ਕਰਨ ਵਾਲੇ ਪੂਜਨੀਕ ਤੇ ਪ੍ਰਕਾਸ਼ ਰੂਪ (ਦੇ ਚਰਨਾਂ ਨੂੰ)। [7]ਤਰਫ। [8]ਦੋਵੇਂ ਚਰਨਾਂ ਕਮਲਾਂ ਨੂੰ। [9]ਬੇੜੀ ਦੇ ਕਿਨਾਰੇ (ਹੋਕੇ)। [10]ਵਰੁਣ। [11]ਭਾਵ ਵਰੁਣ ਸਮਾ ਗਿਆ। [12]ਆਪਣੇ ਹੱਥ ਕਵਲ ਨੂੰ ਚਿੱਕੜ ਵਿਚ ਧਸਾ ਦਿੰਦੇ ਹਨ।

ਨਹਿੰ ਡੀਠ ਲਗਾਈ।ਬਹੁ ਬਾਲਿਕ ਮੈਂ ਮਿਲਿ* ਖੇਲਤਿਹੈਂ ਮ੍ਰਿਦੁ ਮੂਰਤਿ ਮਾਧੁਰੀ ਪੈ ਛਬਿ ਛਾਈ[1]। ਕਰਿ ਬੰਦਨ ਕੀਰਤਿ ਗਾਵਤਿ ਜਾਤਿ ਅਲੌਕਿਕ ਰੀਤਿ ਪੁਨੀਤ ਸੁਹਾਈ ॥ ੧੦ ॥ ਜਾਚਕ ਜਾਚਨਾ ਜੋਇ ਕਰੈ ਸੁਨਿ ਤਾਹੂੰ ਕ੍ਰਿਪਾਲ ਦਿਵਾਵਤਿਹੈਂ।ਖੇਲਤਿ ਬੀਤ ਗਯੋ ਇਕ ਜਾਮ ਮਹਾਂ ਅਭਿਰਾਮ ਸੁਹਾਵਤਿ ਹੈਂ। ਸ਼੍ਰੀ ਗੂਜਰੀ ਤਬਿ ਦਾਸ ਪਠਨੋ 'ਕਹੁ ਜਾਇ–ਚਲੋ ਸੁ ਬੁਲਾਵਤਿ ਹੈਂ[2]–'।ਹਾਥਨਿ ਜੋਰ ਕਰੀ ਬਿਨਤੀ'ਪ੍ਰਭੁ ਜੂ! ਜਨਨੀ ਉਤਲਾਵਤਿ ਹੈ'॥੧੧॥ਮਾਤੁਲ ਲਾਲਤਿ ਚਾਲਤਿ ਹੈਂ ਬਚ ਪਾਲਤਿ ਹੈਂ ਜਿਮ ਭਾਖਿ ਸੁਨਾਵੈਂ[3]।ਸੇਵਕ ਕੋਰ ਸਿਕੰਧ ਅਰੂਢਿ ਪਿਖੈਂ ਪੁਰਿ ਬੀਚਕਾ ਤੇ ਹੁਲਸਾਵੈਂ। ਤਾਂਹਿ ਪਲਾਇ ਫਂਦਾਵਤਿ ਹੈਂ ਉਛਲੰਤਿ ਉਤੰਗ ਤੁਰੰਗ ਜਨੋਂ ਜਾਵੈ। ਧਾਮ ਬਰੇ ਸੁਖਧਾਮ ਪ੍ਰਭੂ ਜਿਸ ਨਾਮ ਜਪੇ ਜਨ ਮੋਖ ਕੋ ਪਾਵੈਂ ॥ ੧੨ ॥ ਸ਼੍ਰੀ ਗੁਜਰੀ ਉਠਿ ਗੋਦ ਲਿਏ, ਮਨ ਮੋਦ ਕਿਯੇ ਸੁਤ ਲਾਲਤਿ ਹੈ।ਸੂੰਘਤਿ ਮਾਥ ਪਲੋਸਤਿ ਹਾਥ, ਸਨੇਹ ਕੇ ਸਾਥ ਨਿਹਾਲਤਿ ਹੈ। 'ਭਾ ਚਿਰਕਾਲ ਲਿਏ ਗਨ ਬਾਲ ਨਦੀ ਜਹਿੰ ਜਾਲ ਹੀ ਚਾਲਤਿ ਹੈ[4]। ਨੀਕ ਨ ਸੋ[5],ਰਮਨੀਕ ਰਹੋ ਘਰ ਖੇਲਹੁ[6], ਸੀਖ ਸਿਖਾਲਤਿ ਹੈ ॥ ੧੩ ॥ ਮਾਤ ਸੋਂ ਬਾਤ ਕਹੈਂ ਜੁਤਿ ਚਾਉ 'ਅਰੂਢਿ ਭਏ ਨਵਕਾ ਪਰ ਜਾਈ। ਕੇਵਟ ਨੀਰ ਗੰਭੀਰ ਬਿਖੈ ਪਹੁੰਚਾਇ ਮਹਾਂ ਬਲ ਧਾਰਿ ਧਵਾਈ[7]।ਦੂਰ ਗਯੋ ਪੁਨ ਲਜਾਵਤਿ ਭਾ ਬਡ ਬੋਗ ਧਰੇ ਇਹ ਭਾਂਤਿ ਕ੍ਰਮਾਈ। ਮੰਦਿਰ,ਤੀਰ ਮਹੀਰੁਹ ਥੀਰੁ,ਖਰੀ ਨਰ ਭੀਰ ਮਨੋ ਸੁ ਫਿਰਾਈ[8] ॥ ੧੪ ॥ ਮ੍ਰਿਦੁ ਬੋਲਤਿ, ਡੋਲਤਿ ਕੁੰਡਲ ਸ਼ੋਨ, ਕਪੋਲਨ ਝਾਲ ਪਰੈ ਇਸ ਭਾਂਤੀ[9]। ਜਨੁ ਪੂਰਨ ਸ਼ਾਰਦ[10] ਚੰਦ ਬਿਖੈ ਬਰ ਮੀਨ ਫਿਰੈ ਸੁਖਮਾ ਬਿਗਸਾਤੀ[11]। ਬਿਗਸੈ ਸੁਨਿ ਬਾਤਿ ਰਿਦੈ ਹਰਖਾਤਿ ਬਿਲੋਕਤਿ ਮਾਤ ਮਹਾਂ ਉਮਗਾਤੀ। ਜਨੁ ਸਾਧਨ ਸਾਧਤਿ ਕੋ ਦੁਖਦੇ ਤਿਹ ਸਿੱਧ ਮਿਲੀ ਹੁਇ ਸੀਤਲ ਛਾਤੀ[12] ॥੧੫॥ ਰੈਨ ਪਰੀ ਕਰਿ

---

[1]ਸੁੰਦਰ ਮੂਰਤੀ ਤੇ ਛਬਿ ਛਾ ਰਹੀ ਹੈ। [2]ਜਾਕੇ ਕਹੋ ਕਿ (ਮਾਤਾ ਜੀ) ਸੱਦਦੇ ਹਨ ਚੱਲੋ। [3]ਜਿਵੇਂ ਕਹਿਕੇ ਸੁਣਾਉਂਦੇ ਹਨ (ਤਿਵੇਂ। ਬਚਨ ਪਾਲਦੇ ਹਨ। [4]ਭਾਵ ਮਿਲਕੇ ਤੇ ਭਰ ਕੇ ਚੱਲ ਰਹੀ ਹੈ। [5]ਇਹ ਚੰਗਾ ਨਹੀਂ। [6]ਘਰ ਰਹਿਣਾ ਤੇ ਖੇਲਣਾ ਚੰਗਾ ਹੈ। [7]ਬੜੇ ਜ਼ੋਰ ਨਾਲ ਦੌੜਾਈ। [8]ਕਿਨਾਰੇ ਦੇ ਮੰਦਰ, ਉੱਚੇ ਖੜੇ ਬ੍ਰਿੱਛ, ਪੁਰਸ਼ਾਂ ਦੀ ਖੜੋਤੀ ਭੀੜ ਮਾਨੋ ਫਿਰਦੇ ਦਿੱਸਦੇ ਸਨ। [9]ਕੰਨਾਂ ਵਿਚ ਪਾਏ ਡੋਲ ਰਹੇ ਕੁੰਡਲਾਂ ਦਾ ਪ੍ਰਕਾਸ਼ ਗਲ੍ਹਾਂ ਉਪਰ ਇਸ ਤਰ੍ਹਾਂ ਪੈਂਦਾ ਹੈ। [10]ਮਾਨੋਂ ਸਰਦ ਰੁਤ ਦੇ ਪੂਰਨ। [11]ਸ਼ੋਭਾ ਨੂੰ ਪ੍ਰਕਾਸ਼ ਰਹੀ ਹੈ। [12]ਦੁਖਦਾਈ ਸਾਧਨਾਂ ਨੂੰ ਸਾਧਦਿਆਂ ਜਿਵੇਂ ਕਿਸੇ ਨੂੰ ਸਿੱਧੀ ਮਿਲੇ ਤਾਂ ਛਾਤੀ ਠਰ ਜਾਂਦੀ ਹੈ। *ਪਾ:–ਤਿਮ।

ਭੋਜਨ ਐਨ[1], ਪਿਯੋ ਪਯ[2], ਸੈਨ ਕਰੀ ਸੁਖ ਪਾਏ।ਭੋਰ ਭਈ ਤਜਿ ਨੀਂਦ ਉਠੇ, ਕਰਿ ਸੌਚ ਸ਼ਨਾਨ ਪ੍ਰਧੰਕ ਸੁਹਾਏ। ਸੁੰਦਰ ਚੀਰ ਬਿਭੂਖਨ ਕੰਚਨ ਮੋਲ ਵਡੋ ਜਨਨੀ ਪਹਿਰਾਏ। ਸ਼ਾਹੁ ਧਨੀਨ ਕੋ ਆਇ ਸਪੂਤ ਨਮੋ ਕਰਿ ਹੋਹਿ ਮਿਲੈਂ ਸਮੁਦਾਏ ॥੧੬॥ ਭਾਂਤਿ ਅਨੇਕਨਿ ਖੇਲਨਿ ਖੇਲਤਿ ਬੋਲਤਿ ਡੋਲਤਿ ਮੰਦਿਰ ਮਾਂਹੀ।ਏਕ ਬ੍ਰਿਧਾ ਘਰ ਪਾਸ ਪਰੋਸਨ ਜਾਇ ਖਿਝਾਵਤਿ ਹੈਂ ਘਰ ਤਾਂਹੀ। ਆਂਖ ਬਚਾਇ ਉਚਾਇ ਲਿਜਾਵਤਿ ਕਾਤਨੀ[3] ਤੂਲ ਰੁ ਸੂਤ[4] ਜਿ ਪਾਹੀ।ਸੋ ਅਵਿਲੋਕ ਸਕੋਪ ਉਠੈ ਗਹਿ ਛੁਛਕ[5] ਹਾਥ ਪਰੈ ਪਿਛ-ਵਾਹੀ ॥੧੭॥ ਆਇ ਸਮੀਪ, ਪਲਾਇ ਚਲੈਂ ਤਬਿ, ਜਸੋਂ ਮਿਲਿਕੈ ਨਹਿੰ ਛੁਵਨ ਪਾਵੈਂ।ਦੂਰ ਨ ਜਾਤਿ ਨਜੀਕ ਰਹੈਂ,ਇਮਜਾਨਤਿ–ਮੈਂ ਗਹਿਲੇਊਂ– ਪਲਾਵੈਂ। ਨੂਪਰ ਕਿੰਕਨੀ ਕੰਕਨ ਕੰਚਨ ਭੂਖਨ ਏ ਸਭਿ ਨਾਦ ਉਠਾਵੈਂ। ਧਾਇ ਇਤੈ ਉਤ ਜਾਇ ਜਿਤੈ ਕਿਤ,ਤਾਂਹਿ ਗਤਾਗਤਿ ਧਾਰਿ[6] ਭ੍ਰਮਾਵੈਂ॥ ੧੮॥'ਜਾਂਹਿ ਕਹਾਂ,ਗਹਿ ਕੈ ਤੁਝ ਕੋ ਤੁਵ ਮਾਤ ਕੇ ਪਾਸ ਮੈਂ ਦੇਉਂ ਗਹਾਈ। ਛੁਛਕ ਦੈ ਅਪਨੇ ਕਰ ਕੀ,ਹਤਵਾਉਂ ਭਲੇ[7] ਸਭਿ ਬਾਤ ਸੁਨਾਈ। ਰੇ ਸੁਨ ਗੋਬਿੰਦ! ਜਾਹੁ ਅਬੈ ਟਰਿ,ਮੋਹਿ ਕੋ ਸ਼੍ਰੰਮ ਕਰੈਂ ਅਕੁਲਾਈ[8]।ਹਾਥ ਤੇ ਡਾਰਿ ਉਤਾਇਲ ਦੇਵਹੁ ਨਾਂਹਿ ਤ ਮੈਂ ਕਹਿ ਹੌਂ ਘਰ ਜਾਈ' ॥ ੧੯ ॥ ਤਾਂਹਿ ਖਿਝਾਇ ਭਜਾਇ ਸ਼੍ਰਮਾਵਹਿਂ[9]ਢੋਰਬਖੋਰਤਿ ਸੂਤ ਰੁ ਪੂਨੀ।ਬੀਨਤਿ ਸੋ,ਤਬਿ ਜਾਇ ਮਿਲੈਂ ਜਹਿਂ ਬਾਲਕਿ ਬ੍ਰਿੰਦਨ ਖੇਲ ਸਲੂਨੀ[10]। ਤੂਲ ਰੁ ਤਾਰ ਜਥਾ ਬਿਗਰੇ ਤਿਮ ਹਾਥ ਧਰੇ ਹੂਇ ਕੋਪ ਤੇ ਊਨੀ[11]। ਸ਼੍ਰੀ ਗੁਜਰੀ ਢਿਗ ਤੀਰ ਦਿਖਾਵਤਿ ਬਾਤ ਬਨਾਇ ਸੁਨਾਵਤਿ ਦੂਨੀ॥੨੦॥'ਲੈਹੁ ਬਿਲੋਕ ਸੁ ਨੰਦਨ ਕੀ ਕਰਤੂਤ ਕਰੀ ਘਰ ਧੂੰਮ ਉਤਾਰੇ[12]।ਬੈਠਨਿ ਦੇਤਿ ਨ ਕਾਤਨ ਦੇਤਿ,ਸੁ ਲੇਤਿ ਉਠਾਇ ਬਿਨਾਂ ਹੀ ਨਿਹਾਰੇ।ਫੈਂਕਤਿ ਦੂਰ,ਬਿਖੇਰਤਿ ਹੈ,ਤਜਿ ਦੌਰਤਿ ਹੈ,ਕੁਕਰੀ ਬਿਸਤਾਰੇ[13]। ਹਾਥ ਨ ਆਵਤਿ, ਮੋਹਿ ਭ੍ਰਮਾਵਤਿ, ਮੈਂ ਸ਼੍ਰਮ ਪਾਇ ਕਰੀਹੈ ਪੁਕਾਰੇ'॥੨੧॥ਸ਼੍ਰੀ ਗੁਜਰੀ ਸੁਨਿ ਪੁੱਤ੍ਰਕੀਬਾਰਤਾ ਚੰਚਲਤਾ ਜਿਨ ਮੈਂ ਅਧਿਕਾਈ। ਜਾਇ ਅਕਾਵਤਿ ਸੰਝ ਸਵੇਰ[14] ਬ੍ਰਿਧਾ ਬਿਨ ਜੋਰ

[1]ਘਰ ਵਿਚ। [2]ਦੁੱਧ ਪੀਤਾ। [3]ਕੱਤਣੀ=ਪੂਣੀਆਂ ਤੇ ਮੁੱਢੇ ਰੱਖਣ ਵਾਲੀ ਤੀਲਾਂ ਦੀ ਪਟਾਰੀ। [4]ਭਾਵ ਪੂਣੀਆਂ ਤੇ ਮੁੱਢੇ। [5]ਸੋਟੀ। [6]ਗਤ+ਅਗਤ=ਅੱਗੇ ਵਧ ਪਿਛੇ ਹਟ, ਟੇਢ ਦੇ ਦੇ ਕੇ ਫੜਾਂਈ ਨਾ ਦੇਣ ਵਾਲੀ ਚਾਲ ਧਾਰਨੀ। [7]ਚੰਗੀ ਤਰ੍ਹਾਂ ਕੁਟਵਾਵਾਂਗੀ। [8]ਮੈਨੂੰ ਥਕਾ ਕੇ ਵਿਆਕੁਲ ਕਰ ਦਿਤਾ ਹਈ। [9]ਥਕਾ ਕੇ। [10]ਸੁੰਦਰ। [11]ਕ੍ਰੋਧ ਨਾਲ ਆਤੁਰ ਹੋਕੇ (ਅ) ਤਿਊਨੀ= ਤਿਗੁਣੀ ਕ੍ਰੋਧਵਾਨ ਹੋਕੇ। [12]ਊਧਮ ਮਚਾਇਆ ਸੂ। [13]ਮੁੱਢੇ ਖਿਲਾਰ ਕੇ। [14]ਸ਼ਾਮ ਤੇ ਸਵੇਰੇ।

ਬਡੀ ਅਕੁਲਾਈ[1]। ਠਾਨਿ ਕ੍ਰਿਪਾ ਧਨ ਦੀਨਿ ਕਛੂ ਸਭਿ ਚੀਰ ਸਰੀਰ ਕੋ ਦੀਨਿ ਬਨਾਈ। 'ਮੋ ਸੁਤ ਜੋ ਅਪਰਾਧ ਕਰੈ ਮਨ ਮੈਂ ਨਹਿ ਆਨਹੁ ਕੋਪ ਸੁ ਮਾਈ[2] !' ॥ ੨੨ ॥ 'ਮੈਂ ਨ ਕਰੋਂ ਰਿਸ ਕੋ ਕਬਿ ਤਾਂ ਪਰ, ਮੋ ਗ੍ਰਹਿ ਖੇਲਨਿ ਰੋਜ ਸਿਧਾਵੈ।ਬਾਲਿਕ ਸੰਗ ਲਿਜਾਇ ਪ੍ਰਵੇਸ਼ਹਿ ਲੇ ਵਸਤ੍ਰ ਨਿਜ ਹਾਥ ਥਗਾਵੈ। ਗੈਲ ਪਰੋਂ ਤਬਿ ਭਾਜ ਚਲੈ, ਜਬਿ ਮੌਨ ਕਰੋਂ ਬਹੁ ਭਾਂਤਿ ਖਿਝਾਵੈ। ਅੰਤਰ ਮੈਂ ਜਬਿ ਬਾਹਰ ਭਾਜਤਿ, ਬਾਹਰ ਮੈਂ ਤਬਿ ਅੰਤਰ ਧਾਵੈ ॥੨੩॥ਦੇਖਿ ਬਿਲੋਚਨਿ ਹੋਤਿ ਹਰੋ ਮਨ, ਤੋ ਸੁਤ ਜੀਵਹੁ ਲਾਖ ਬਰੀਸਾ[3]। ਆਇ ਬਸੈ ਜਬਿ ਕੇ ਇਸ ਥਾਨ ਭਯੋ ਸੁਖ ਮੋ ਕਹੁ, ਓਟ ਗਿਰੀਸਾ[4]। ਛਾਦਨ ਭੋਜਨ ਪਾਵਤਿ ਹੌਂ[5] ਹਰਖਾਵਤਿ ਦੇਤਿ ਬਿਸਾਲ ਅਸੀਸਾ। ਮੋ ਉਰ ਕੋ ਪ੍ਰਿਯ ਲਾਗਤਿ ਹੈ ਮਨਿ ਜਨੋਂ ਅਵਲੋਕ ਅਸ਼ੋਕ ਅਹੀਸ਼ਾ[6] ॥ ੨੪॥ਕੋਠਨ ਪੈ ਘਰ ਭ੍ਰੂਮ ਬਿਖੈ ਬਹੁ ਧੂਮ ਕਰੀ,ਚਲਿ ਆਜ ਮੈਂ ਆਈ। ਤੋ ਸੁਤ ਹੋਇ ਸੁਚੇਤ[7] ਗਯੋ,ਇਸ ਹੇਤੁ ਜਨਾਵਨਿ ਕੋ ਬਿਰਮਾਈ[8]। ਨਾਂਹਿ ਤ ਆਵਤਿ ਜਾਤਿ ਹਮੇਸ਼ ਹੀ ਮੈਂ ਬਿਗਸੌਂ ਪਿਖਿ ਕ੍ਰੀੜਨਤਾਈ[9]। ਆਪ ਬਸੋ ਸੁਖ ਸੋਂ, ਸੁਤ ਜੀਵਹੁ ਥੀਵਹੁ ਕਾਮਨ ਜਨੋਂ ਮਨ ਭਾਈ[10] ॥ ੨੫ ॥ ਸ਼੍ਰੀ ਗੁਜਰੀ ਕੋ ਪ੍ਰਸੰਨ ਕਿਯੋ ਇਮ,ਸੋ ਗਮਨੀ ਅਪਨੇ ਘਰ ਕੋ।ਪੌਰਮੈਂਆਵਤਿ ਭੇਟ ਭਈ[11] ਪੁਨਿ ਲਾਗਿ ਡਰਾਵਨਿ ਸ਼੍ਰੀ ਗੁਰ ਕੋ। 'ਤੋ ਜਨਨੀ ਢਿਗ ਮੈਂ ਥਰਨੀ ਜਿਮ ਧੂਮ ਕਰੀ ਤਜਿਕੈ ਡਰ ਕੋ। ਛੁਛਕ ਮਾਰਹਿਗੀ ਅਬਿ ਜਾਹੁ ਤੂੰ, ਢੋਰ ਨਹੀਂ ਕਬਿਹੂੰ ਕਰਿਕੋ[12]' ॥ ੨੬ ॥ ਦੇਖਿ ਬ੍ਰਿਧਾ ਭਜਿ ਦੂਰ ਭਏ ਨਿਜ ਧਾਮ ਮੈਂ ਜਾਇ ਪ੍ਰਵੇਸ਼ ਕਿਯੋ।ਮਾਤ ਨੇ ਗੋਦ ਲਿਯੋ ਭਰਿ ਮੋਦ ਸਰੀਰ ਲਗੀ ਰਜੁ ਰੰਗ ਭਯੋ[13]। ਪੋਂਛਤਿ ਆਪਨੇ ਲੈ ਕਰ ਚੀਰ, ਜਿਸੀ ਕਹੁ ਦੀਰਘ ਭਾਗ ਥਿਯੋ। ਨੰਦਨ ਸ਼੍ਰੀ ਸੁਖਕੰਦ ਬਿਲੋਕਿ ਬਿਲੰਦ ਸਨੇਹ ਅਛੇਹ ਠਯੋ[14] ॥ ੨੭ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਬਾਲਕ ਬੇਸ ਖੇਲ' ਪ੍ਰਸੰਗ ਬਰਨਨੰ ਨਾਮ ਉਨੀਸਮੋ ਅੰਸੂ ॥ ੧੯ ॥

੨੦. [ਬੇੜੀ ਦੀ ਸੈਲ। ਇਕ ਧਨੀ ਦੀ ਨੂੰਹ ਨੂੰ ਪੁੱਤ੍ਰਾਂ ਦਾ ਵਰ]।

ਦੋਹਰਾ ॥ ਖਾਨ ਪਾਨ ਕਰਿ ਸਤਿਗੁਰੂ ਸੁਠ ਪ੍ਰਯੰਕ ਪਰ ਸੈਨ।ਸੁਖ ਸੋਂ ਸਕਲ

[1]ਵਿਆਕੁਲ ਹੋਈ ਹੈ। [2]ਹੇ ਮਾਈ ਕ੍ਰੋਧ ਮਨ ਵਿਚ ਨਾ ਲਿਆਈਂ। [3]ਲੱਖਾਂ ਵਰ੍ਹੇ। [4]ਮਾਨੋਂ ਸੁਮੇਰੁ ਦੀ ਓਟ ਮਿਲੀ ਹੈ [ਸੰਸ:, ਗਿਰੀਸ਼=ਪਹਾੜਾਂ ਦਾ ਵਡਾ, ਸੁਮੇਰੁ]। [5]ਪਾਂਵਦੀ ਹਾਂ। [6]ਸ਼ੇਸ਼ ਨਾਗ ਜਿਵੇਂ ਮਣੀ ਨੂੰ ਵੇਖਕੇ ਖੁਸ਼ ਹੁੰਦਾ ਹੈ। [7]ਹੁਸ਼ਿਆਰ। [8]ਖੁਸ਼ੀ ਨਾਲ ਦੱਸਣ ਆਈ ਹਾਂ। [9]ਕੌਤਕ। [10]ਜਿਵੇਂ ਮਨ ਭਾਂਵਦੀ (ਤੁਹਾਡੀ) ਕਾਮਨਾ (ਹੈ) ਪੂਰੀ ਹੋਵੇ। [11]ਟਾਕਰਾ ਹੋ ਪਿਆ। ਮਿਲ ਪਈ। [12]ਫੇਰ ਕਦੇ ਨਾ ਕਰੀਂ। [13]ਧੁੜ ਸ਼ੋਭ ਰਹੀ ਹੈ। [14]ਇਕ ਰਸ ਹੋਇਆ।

ਬਿਤਾਇ ਕੈ ਉਠੇ ਮਿਟੀ ਜਬਿ ਰੈਨ ॥ ੧॥ ਸ੍ਰੈਯਾ ॥ ਸੌਚ ਸ਼ਨਾਨ ਜਥਾਵਤ ਕੀਨਸਿ ਬਾਲਿਕ ਸ਼ਾਹੁਨਿ ਕੇ ਪੁਨ ਆਏ। ਕੈ ਮਨ ਭਾਵਤਿ ਭੋਜਨ ਕੋ[1] ਮਿਲਿ ਆਪਸ ਮੈਂ ਸੁਭ ਖੇਲ ਮਚਾਏ। ਏਕ ਹੁਤੋ ਸਿਸ, ਬਾਕ ਕਹਯੋ ਤਿਸ 'ਸ਼੍ਰੀ ਗੁਰੁ ਜੀ ! ਸਲਿਤਾ ਸਮੁਦਾਏ। ਆਪਨੇ ਧਾਮ ਕੀ ਕੀਨਿ ਤ੍ਰਿਛੀ[2] ਅਭਿਲਾਖ ਜਥਾ ਬਿਚਰੈਂ ਸਭਿ ਥਾਂਏ ॥ ੨ ॥ ਮੋ ਪਿਤ ਭੀ ਚਹਿ ਕੈ ਸੁ ਭਨਯੋ–ਪਦ ਪੰਕਜ ਆਪਨਿ ਦੇਹੁ ਛੁਹਾਏ–।ਖੇਲ ਕਰੈਂ ਜਲ ਬੀਚ ਫਿਰੈਂ ਨਵਕਾ ਸੁ ਤਰੈਂ ਬਹੁ ਦੂਰ ਭਜਾਏ'। ਯੌਂ ਸੁਨਿ ਕੈ ਸਭਿ ਬਾਲ ਭਨੈਂ 'ਗੁਰ ਜੀ ਚਲਿਯੋ ਇਹ ਨੀਕ ਬਤਾਏ'। ਬੂਝਿ ਕੈ[3] ਮਾਤ, ਕ੍ਰਿਪਾਲ ਕੋ ਸੰਗ ਲੈ, ਗੌਨ ਕਰਯੋ ਦਰਿਆਵਨ ਥਾਏਂ[4] ॥ ੩ ॥ ਸੇਵਕ ਸੰਗ ਅਨੇਕ ਸਮੇਤ ਬਿਬੇਕ ਕੋ ਸਾਗਰ ਜਾਤਿ ਭਏ। ਸ਼ਾਹੁ ਨੇ ਆਨਿ ਪ੍ਰਸ਼ਾਦਿ ਧਰਯੋ ਅਰਦਾਸ ਕਰੀ ਬਰਤਾਇ ਦਏ। ਸ਼੍ਰੀ ਪਦ ਪੰਕਜ ਚਾਰੁ ਉਠਾਇ ਟਿਕਾਇ ਭਲੇ ਨਵਕਾ ਪੈ ਥਿਏਂ[5]।ਬੈਠਿ ਚਲਾਵਤਿ ਭੇ ਜਲ ਮੈਂ ਮੁਦ ਹੋਤਿ ਉਦੋਤਿ ਸਮੂਹ ਲਿਏ ॥ ੪ ॥ ਤੀਰ ਤਜੇ ਤਰਨੀ ਤਰ ਕੈ[6] ਜਲ ਮਾਂਹਿ ਚਲੀ ਗੁਰਵਾਕ ਉਚਾਰੇ। 'ਦੈ ਦਿਨ ਮੈਂ ਨਵਕਾ ਹਮਰੀ ਹੁਇ' ਤਾਂ ਪਰ ਬੈਠਿ ਤਰੈਂ ਬਿਚ ਧਾਰੇ'।ਸ਼ਾਹੁ ਕਹਯੋ ਕਰ ਜੋਰਿ ਤਬੈ'ਇਹ ਆਪ ਕੀ ਹੈ ਲਿਹੁ ਸੰਝਸਕਾਰੇ'। ਸ਼ੁਧਕੈ ਔਰ ਪ੍ਰਸੰਗ ਚਲਾਇ ਹੈਂ[7], ਜਾਤਿ ਤਰੀ ਜਲ ਜਾਲ ਮਝਾਰੇ[8] ॥ ੫ ॥ ਸੋਰਠਾ ॥ ਤਰੀ ਤਰੀ ਸੰਗ ਔਰ, ਤਰਾਤਰੀ ਤਰਿ, ਤਰਿ ਉਤਰਿ। ਨਰ ਬਰ ਸੁਰ ਸਿਰਮੌਰ ਬਾਰਿ ਬਾਰਿ ਬਰ ਬਾਰਿ ਬਰਿ[9] ॥ ੬ ॥ ਸ੍ਰੈਯਾ ॥

[1]ਕਰਕੇ ਭੋਜਨ ਮਨ ਭਾਂਵਦਾ। [2]ਭਾਵ ਆਪਣੇ ਘਰ ਦੀ ਬੇੜੀ ਬਣਾਈ ਹੈ।[3]ਪੁੱਛ ਕਰਕੇ।[4]ਦਰਿਆ ਦੀ ਥਾਂ ਵਲ। [5]ਬੇੜੀ ਉਪਰ ਇਸਥਿਤ ਕੀਤੇ। [6]ਕੈਂਦਾ ਤਜ ਦਿਤਾ ਬੇੜੀ ਨੇ ਤਰ ਕੇ। [7]ਸਾਡੀ ਬੇੜੀ ਦੋ ਦਿਨਾਂ ਤਕ ਬਣ ਜਾਵੇਗੀ। [8]ਸੁਣਕੇ ਹੋਰ ਪ੍ਰਸੰਗ ਚਲਾ ਦਿਤਾ। [9]ਬਹੁਤੇ ਜਲ ਵਿਚ। [10](ਔਰ ਤਰੀ ਸੰਗ ਤਰੀ=) ਹੋਰ ਬੇੜੀਆਂ ਨਾਲ (ਗੁਰੂ ਜੀ ਦੀ ਬੇੜੀ) ਤਰੀ (ਭਾਵ ਦੌੜੀ), (ਗੁਰੂ ਜੀ ਦੀ ਬੇੜੀ ਤਰਾਤਰੀ ਤਰੀ=) ਬਹੁਤ ਦੌੜੀ (ਭਾਵ ਮੁਹਰੇ ਹੋ ਕਿਨਾਰੇ ਜਾ ਲਗੀ, ਓਥੇ ਤਰ ਉਤਰਿ=) ਹੇਠਾਂ ਉਤਰੇ। ਨਰਾਂ ਵਿਚੋਂ ਸ੍ਰੇਸ਼ਟ ਤੇ ਸੁਰਾਂ ਵਿਚੋਂ ਸਿਰਮੌਰ (ਗੁਰੂ ਜੀ, ਬਾਰਿ ਬਰ=) ਪਾਣੀ ਵਿਚ ਵੜਕੇ ਬਾਰਿ ਬਾਰਿ ਬਰ=) ਵਾਰੰਵਾਰ (ਪਾਣੀ ਵਰਸਾਉਣ ਲਗੇ।(ਅ)ਵਾਰੰਵਾਰ ਸ੍ਰੇਸ਼ਟਪਾਣੀਵਿਚ ਵੜੇ ਭਾਵਕਾਹਲੀ ਨਾਲ(ਏ)(ਬਾਰਿਬਰ=)ਪਾਣੀਵਿਚਵੜਕੇ,(ਬਾਰਿ)ਬਰਜਣ ਲਗੇ, ਬਾਰਿ ਬਰ=)ਜਲਵਿਚ ਵੜਨਾਹੋਰਨਾਂ ਦਾ;ਭਾਵ ਛੱਟੇਮਾਰਕੇ ਹੋਰਨਾਂਦਾ ਉਤਰਨਾ ਰੋਕਣ ਲਗੇ।ਸਚਖੰਡ ਵਾਸੀ ਸ਼੍ਰੀਮਾਨ ਡਾਕਟਰ ਚਰਨ ਸਿੰਘ ਜੀ ਨੇ ਇਨ੍ਹਾਂ ਦੋਹਾਂ ਤੁਕਾਂ ਦਾ ਅਰਥ ਐਉਂ ਲਿਖਜਾ ਹੈ:–ਬੇੜੀ ਤਰੀ ਨਾਲ ਹੋਰਨਾਂਨੂੰ ਬੀਲੈਕੇ,ਬਹੁਤ ਸਾਰੀ ਲਹਿੰਦੇ ਪਾਣੀ ਵੰਨੇ ਉਤਰ ਗਈ, ਮਨੁਖਾਂ ਵਿਚੋਂ ਉੱਤਮ ਅਤੇ ਦੇਵਤਿਆਂ ਦੇ ਸ਼ਿਰੋਮਣੀ(ਗੁਰੂ ਮਹਾਰਾਜ)ਨੇ ਫੇਰ ਫੇਰਕੇ ਸ੍ਰੇਸ਼ਟਪਾਣੀ ਵਿਚ ਵਾੜੀ (ਪਾਈ) ਭਾਵ ਬੇੜੀ ਨੂੰ ਚੜ੍ਹਦੇ ਪਾਣੀਓਂ ਲਹਿੰਦੇ ਪਾਣੀ ਵਲ ਲਗਾਉਂਦੇ ਰਹੇ।

ਖੇਲਤਿ ਹੈਂ ਜਲ ਕੋ ਛਿਰਕਾਵਤਿ ਛੀਂਟਨਿ ਤੇ ਛੁਕਰਾਨਿ ਲਗਾਵੈਂ[1]। ਏਕ ਪਲਾਇ ਚਲੈ ਇਕ ਸਾਮੁਹਿ, ਏਕ ਭਿਰੈ ਅਖੀਆਂਨਿ ਮੁੰਦਾਵੈਂ। ਜੋਰ ਤੇ ਫੈਂਕਤਿ ਹੈਂ ਕਰ ਸੋਂ,ਇਕ ਹਾਥਨਿ ਸੋਂ ਕਰਿ ਓਟ ਬਚਾਵੈਂ।ਪ੍ਰੇਰਤਿ ਹੈਂ ਬਹੁ ਹੋਰਤਿ ਹੈਂ ਮੁਖ ਟੋਰਤਿ ਹੈਂ ਉਮਗੈਂ ਬਿਗਸਾਵੈਂ ॥ ੭॥ ਦੇਤਿ ਦਿਲੋਰ ਦੁਹੂੰ ਦਿਸ਼ਿ ਦੌਰਤਿ,ਬੋਰਤਿ ਬਾਰਿ ਤੇ ਬਾਰਿਕ ਸਾਰੇ[2]।ਮੋਚਕ ਕੇਸ ਮ੍ਰਿਦੂਬਿਥਰੇ ਮੁਖ ਪੈ ਉਪਮਾ ਕਵਿ ਯੌਂ ਮਨ ਧਾਰੇ। ਪੰਕਜ ਪੈ ਗਨ ਪੰਨਗ ਛੌਨਨਿ ਹੈਂ ਲਪਟੇ ਹਿਤ ਅੰਮ੍ਰਿਤ ਕਾਰੇ[3]। ਹੋਇ ਹਲਾ, ਜਲ ਡਾਰਤਿ ਹੈਂ ਤਬਿ ਹਾਥਨਿ ਕੋ ਕਰਿਕੈ ਪਿਚਕਾਰੇ ॥ ੮ ॥ ਕੌਤਕ ਭਾਂਤਿ ਅਨੇਕਨਿ ਕੋ ਕਰਿ ਬ੍ਰਿੰਦ ਅਨੰਦ ਭਰੇ ਲਰਕਾ। ਮੰਜੁਲ ਅੰਜੁਲ ਕੋ ਜਲ ਸੋਂ ਭਰਿ ਉੱਜਲ ਜਾਲ ਸੁਰੰਸਰਿ ਕਾ[4]। ਮੱਜਨ ਕੀਨਿ ਲਿਏ ਪਟ ਊਪਰ, ਫੇਰ ਚਲੇ ਮਗ ਜੋ ਘਰ ਕਾ।ਬੋਲਤਿ ਬਾਲ ਬਿਲੋਕਤਿ ਡੌਲਤਿ ਬੀਚ ਸਰੂਪ ਸ਼ੁਭੈ ਹਰਿਕਾ[5] ॥੯॥ ਯੌਂ ਬਹੁ ਭਾਂਤਿ ਬਿਲਾਸਤਿ ਕੋ ਦਿਨ, ਏਕ ਸਮੈ ਮਿਲਿ ਕੈ ਤਰੁਨੀ[6]। ਆਵਤਿ ਭੀ ਗਨ ਅੰਬਰ ਸੋਂ[7], ਘਨ ਅੰਬਰ ਮੈਂ ਤੜਿਤਾ ਬਰਨੀ[8]। ਸੁੰਦਰ ਮੰਦਿਰ ਸ਼੍ਰੀ ਗੁਰ ਕੇ ਬਰ ਅੰਦਰ[9] ਆਂਖ ਮਨੋ ਹਰਨੀ[10]। ਮਾਤ ਪੈ ਜਾਤਿ ਭਈ ਹਰਖਾਤਿ ਸੁ ਟੇਕਤਿ ਮਾਥ ਧਨੀ ਘਰਨੀ[11] ॥ ੧੦ ॥ ਸ਼੍ਰੀ ਗੁਜਰੀ ਢਿਗ ਹ੍ਵੈ ਪਰਵਾਰਤਿ ਚਾਰੁ ਉਪਾਇਨ ਬ੍ਰਿੰਦ ਚਢਾਈ। ਆਇਸੁ ਪਾਇ ਕੈ ਬੈਠਿ ਗਈ ਗੁਰ ਕੀ ਗਨ ਕੀਰਤਿ ਭਾਖਿ ਸੁਨਾਈ। 'ਹੈਂ ਹਮ ਸੇਵਕ,ਭਾਉ ਧਰੈ ਨਿਤ, ਆਸ ਕਰੇ ਉਰ ਬਾਂਛਤਿ ਪਾਈ।ਪਾਵਨ ਪਾਵਨਿ[12] ਕੋ ਸਿਮਰੈਂ ਹਮ, ਦੀਨ ਦੁਨੀ ਮਹਿਂ ਜਾਨਿ ਸਹਾਈ' ॥ ੧੧ ॥ ਏਕ ਬਡੋ ਧਨਵਾਨ ਹੁਤੋ ਤਿਸ ਸ਼ਾਹੁ ਕੀ ਨਾਰਿ ਬਧੂ ਨਿਜ[13] ਲਮਾਈ। ਸੰਗ ਸੁਤਾ ਅਰੁ ਔਰ ਹਿਤੂ ਜਨ ਬ੍ਰਿੰਦ ਦਿਰਾਨਿ ਜਿਠਾਨਿ ਮਿਲਾਈ। ਸਾਥ ਸ਼ਰੀ-ਕਨਿ ਲੈ ਸਗਰੀ ਗੁਰੁ ਤੇ ਨਿਜ ਪੌਤ੍ਰ ਕੋ ਲੇਵਨਿ ਆਈ। ਭਾਂਤਿ ਅਨੇ-ਕਨਿ ਕੇ ਪਕਵਾਨ ਸੁਧਾ ਸਮ ਸ੍ਵਾਦਤਿ ਆਨਨ ਪਾਈ[14] ॥ ੧੨ ॥ ਸ਼੍ਰੀ

[1]ਛੋਕਰਿਆਂ ਨੂੰ ਲੜਾਂਵਦੇ ਹਨ। [2]ਪਾਣੀ ਨਾਲ ਭਿਉਂਦੇ ਹਨ ਸਾਰੇ ਬਾਲਕੇ। [3]ਕਾਲੇ ਸੱਪਾਂ ਦੇ ਬੱਚੇ ਅੰਮ੍ਰਿਤ ਦੇ ਵਾਸਤੇ ਲਿਪਟੇ ਹੋਏ ਹਨ। [4]ਜਲ ਗੰਗਾ ਦਾ। [5]ਗੁਰੂ ਜੀ ਦਾ। [6]ਇਸਤ੍ਰੀਆਂ। [7]ਸਮੂਹ ਪੁਸ਼ਾਕਾਂ ਸਮੇਤ। [8]ਮਾਨੋ ਅਕਾਸ਼ ਦੇ ਬੱਦਲਾਂ ਵਿਚ ਬਿਜਲੀਆਂ। [9]ਸ਼੍ਰੀ ਗੁਰੂ ਜੀ ਦੇ ਸੁਹਣੇ ਮੰਦਰ ਵਿਚ ਆ ਵੜੀਆਂ। [10]ਹਰਨੀ ਵਰਗੀਆਂ ਅੱਖਾਂ ਵਾਲੀਆਂ। [11]ਧਨੀਆਂ ਦੀਆਂ ਇਸਤ੍ਰੀਆਂ। [12]ਪਵਿੱਤ੍ਰ ਚਰਨਾਂ ਨੂੰ। [13]ਆਪਣੀ ਨੂੰਹ ਨੂੰ। [14](ਜਿਨ੍ਹਾਂ ਦੇ ਮੁਖ ਵਿਚ ਪਾਇਆਂ ਸਵਾਦ ਅੰਮ੍ਰਿਤ ਵਤ ਆਵੇ ।

ਗੁਜਰੀ ਨਿਜ ਸੇਵਕ ਭੇਜਿ ਕੈ ਖੇਲਤਿ ਆਪਨੇ ਪਾਸ ਬੁਲਾਏ। ਬਾਲਿਕ ਸ਼ਾਹੁਨਿ ਕੇ ਸੰਗ ਲੇ ਸਮ ਗੋਬਿੰਦ ਕੇ[1] ਗੁਰ ਗੋਬਿੰਦ ਆਏ। ਅੰਕ ਬਿਹੀਨ ਮਯੰਕ[2] ਬਨਯੋਂ ਮੁਖ, ਮਾਤ ਕੇ ਅੰਕ[3] ਮੋਂ ਬੈਠਿ ਸੁਹਾਏ। ਜਨੋਂ ਅਦਿਤੀ[4] ਕਰਿ ਪ੍ਰੇਮ ਮਹਾਂ ਸੁਤ ਬਾਵਨ ਕੋ ਦੁਲਰਾਇ ਬਿਠਾਏ॥ ੧੩ ॥ ਹੇਰਤਿ ਹੀ ਤਤਕਾਲ ਤ੍ਰਿਯਾ ਗਨ ਸਾਥ ਅਦਾਬ ਕੇ ਹਾਥਨਿ ਬੰਦੇ। ਮਾਨ ਮਹਾਂ ਮਹਿਮਾਂ ਗੁਰ ਕੀ, ਪਦ ਪੰਕਜ ਸੀਸ ਨਿਵਾਇ ਸੁ ਬੰਦੇ। ਲੋਚਨ ਲਾਭ ਬਿਲੋਕਤਿ ਰੂਪ ਜਿਸੀ ਪ੍ਰਭੁ ਕੇ ਸਭਿ ਹੈਂ ਨਰ ਬੰਦੇ[5]। ਪੋਖਤਿ ਹੈ ਜਲ ਮੈਂ ਥਲ ਮੈਂ ਰੁਜਗਾਰ ਕੋ ਦੇਤਿ, ਕਰੈ ਨਹਿ ਬੰਦੇ[6]॥ ੧੪ ॥ 'ਸ਼ਾਹੁ ਮਹਾਂ ਧਨਵਾਵਨਿ ਕੀ ਇਹੁ ਨਾਰਿ ਅਹੈਂ ਸੁਤ ! ਤੇਰੀ ਹੈ ਸੰਗਤਿ। ਭਾਉ ਕਰੈਂ ਗੁਰੁ ਕੋ ਸਿਖ ਏ ਸਭਿ ਧਾਰਿ ਰਿਦੇ ਅਨੁਰਾਗ ਉਮੰਗਤਿ। ਆਨ ਕੀ ਸੇਵ ਨ ਠਾਨਤਿ ਹੈਂ ਮਨ ਕਾਮਨ ਕੋ ਤੁਮ ਤੇ ਨਿਤ ਮੰਗਤਿ। ਆਨਿ ਉਪਾਇਨ ਕੋ ਅਰਪੈਂ ਜਸੁ ਗਾਵਤਿ ਹੈਂ ਅਪਨੀ ਬਿਚ ਪੰਗਤਿ' ॥ ੧੫॥ ਯੌਂ ਰੁਖ ਮਾਤ ਕੋ ਜਾਨਿ ਤ੍ਰਿਯਾ–ਅਨੁਕੂਲ ਸੁ ਆਪਨੇ ਹੈ–ਮਨ ਭਾਈ। ਦੈ ਕਰ ਜੋਰਿ ਕਰੀ ਬਿਨਤੀ 'ਸ਼ਰਨਾਗਤਿ ਆਪ ਕੀ ਏ ਸਭਿ ਆਈ'। ਆਗੈ ਬਿਠਾਇ ਬਧੂ ਕੋ ਕਹਯੋ 'ਉਪਜੈ ਇਸ ਕੇ ਸੁਤ ਦੇਹੁ ਅਲਾਈ। ਭਾਗ ਮਹਾਂ ਅਰੁ ਸੁੰਦਰ ਰੂਪ ਸੁਜਾਨ ਬਡੋ ਜਗ ਲੇ ਬਡਿਆਈ' ॥ ੧੬ ॥ ਯੌਂ ਤ੍ਰਿਯ ਭਾਖਤਿ, ਖ਼ਯਾਲ ਕਰੈਂ ਨਹਿ, ਬਾਲਿਕ ਸੰਗ ਹੀ ਬਾਕ ਬਖਾਨੈਂ। ਹੇਰਤਿ ਟਾਰਤਿ ਡੀਠ ਪਨੋ ਪੁਨ ਚੰਚਲਤਾ ਇਤ ਹੀ ਉਤ ਠਾਨੈਂ। ਬਾਰਿ ਹੀ ਬਾਰਿ ਸਮੂਹ ਸੁ ਨਾਰਿ ਉਚਾਰਤਿ ਹੈਂ ਬਿਨਤੀ ਹਿਤਵਾਨੈ। 'ਬਾਕ ਕਹੋ ਗੁਰ ਜੀ! ਇਸ ਕੋ ਉਰ ਪੂਰਨ ਆਸ ਕਰੋ, ਸਭਿ ਜਾਨੈਂ ॥੧੭॥ ਸ਼ਾਹੁ ਬਡੇ ਧਨਵਾਨਨਿ ਕੀ ਦੁਹਿਤਾ ਰੁ ਬਧੂ[7] ਇਹ, ਸਿੱਖਨ ਤੁਮਾਰੇ। ਸੰਤਤਿ ਚਾਹਤਿਹੈ ਸਭਿ ਹੀ ਪਖ ਨੈਹਰ ਸਾਸੁਰ[8] ਜੋ ਪਰਵਾਰੇ। ਆਪ ਕੇ ਪਾਸ ਕਰੈਂ ਅਰਦਾਸ, ਨਹੀਂ ਅਬਿ ਆਨ ਰਹਯੋ ਉਪਚਾਰੇ[9]। ਦਾਰਿਦ ਜੋ ਸਭਿ ਹੀ ਵਸਤੂਨਿ ਕੋ ਰਾਵਰ ਬਾਕ ਉਦਾਰੁ ਬਿਦਾਰੈ[10]॥੧੮॥ਯੌਂ ਬਹੁਬਾਰਿ ਸੁ ਨਾਰਨਿ ਤੇ ਸੁਨਿ ਸ਼੍ਰੀ ਗੁਰ ਕੀਨਿ ਉਚਾਰਨ ਕੋ। 'ਹੈ ਸੁਤਿ, ਕੈ ਨਹਿ ਹੋਤਿ ਇਸੈ, ਹਮ

[1]ਕ੍ਰਿਸ਼ਨ ਜੀ ਵਾਂਗ। [2]ਕਾਲਖ ਰਹਿਤ ਚੰਦ੍ਰਮਾ। [3]ਗੋਦ। [4]ਬਾਵਨ ਅਵਤਾਰ ਦੀ ਮਾਤਾ ਦਾ ਨਾਮ ਹੈ। [5]ਗ਼ੁਲਾਮ, ਚਾਕਰ। [6]ਬੰਦ ਨਹੀਂ ਕਰਦਾ। [7]ਧੀ ਤੇ ਨੂੰਹ। [8]ਮਾਪੇ ਤੇ ਸੋਹਰੇ। [9]ਯਤਨ। [10]ਆਪ ਦੇ ਉਦਾਰ ਵਾਕ ਟਾਰ ਦਿੰਦੇ ਹਨ ਦਰਿੱਦ੍ਰ ਸਭ ਵਸਤਾਂ ਦੇ।

ਜਾਨਹਿੰ ਕਯਾ ਇਨ ਕਾਰਨ ਕੋ।ਆਪਨੈ ਭਾਗਨਿ ਕੋ ਭੁਗਤੈਂ[੧] ਜਗ ਜੀਵ ਅਨੇਕ ਪ੍ਰਕਾਰਨ* ਕੋ'। ਮੌਨ ਕਰੀ ਪੁਨ ਖਯਾਲ ਟਲਾਇ ਛਪਾਇਚਹੈਂ ਬਿਵਹਾਰਨ ਕੋ[੨] ॥ ੧੯ ॥ ਬ੍ਰਿੰਦ ਤ੍ਰਿਯਾ ਧਨਵਾਨਨਿ ਕੀ ਮਨ ਜਾਨਿ ਬਿਨੈ ਬਹੁ ਠਾਨਤਿ ਹੈਂ। ਮਾਤ ਸਮੀਪ ਮਹਾਂ ਹੁਇ ਦੀਨ ਦੁਊ ਕਰ ਬੰਦਿ ਬਖਾਨਤਿ ਹੈਂ।'ਆਪ ਕ੍ਰਿਪਾ ਕਰਕੈ ਸਭਿ ਰੀਤਿ ਕਹਾਵਹੁ ਜੋ ਹਮ ਮਾਨਤਿ ਹੈਂ[੩]। ਤਾਤ ਕੇ ਧਾਮ ਤੇ ਆਸ ਪੁਰਾਵਹੁ ਦਾਸਨ ਭਾਉ ਪਛਾਨਤਿ ਹੈਂ[੪7] ॥ ੨੦॥ਯੌਂ ਹਠ ਨਾਰਨਿ ਕੋ ਮਨ ਜਾਨਿ ਕੈ ਪੈ ਅਨਕੂਲ ਸੁ ਮਾਤ ਪਛਾਨੀ। ਬੋਲਤਿ ਭੇ ਤਬਿ ਬਾਕ ਉਤਾਇਲ 'ਜੋ ਤੁਮ ਕਾਮਨਾ ਯੌਂ ਮਨ ਠਾਨੀ। ਤੌ ਸੁਨਿ ਲੇਹੁ ਸਭੈ ਤਰੁਨੀ ਇਨ ਕੇ ਤਰਨੀ[੫]ਇਕ ਚਾਰੁ ਮਹਾਨੀ।ਸੋ ਹਮਕੋ ਅਰਪੋ ਕਹਿ ਕੈ[੬], ਸੁਤ ਹੋਵਨਿ ਕੀ ਭਨਿਹੌਂ ਪੁਨ ਬਾਨੀ'॥ ੨੧ ॥ ਸ਼੍ਰੀ ਗੁਰ ਬਾਲਿਕ ਰੂਪ ਮੁਖਾਂਬੁਜ ਸੁੰਦਰ ਤੇ[੭]ਸੁਨਿ ਸੁੰਦਰ ਬਾਨੀ।ਏਕਹੀ ਬਾਰਿ ਹਸੀ ਸਭਿ ਸੁੰਦਰਿ[੮]ਆਛੀ ਕਹੋ ਤੁਮ ਆਛੀ ਬਖਾਨੀ।ਜੋ ਨਵਕਾ ਇਨਕੇ ਅਤਿ ਉੱਤਮ,ਸੋ ਲਿਹੁ ਆਪ ਪਿਖੋ ਮੁਦ ਮਾਨੀ[੯]।ਰਾਵਰ ਕੇ ਸਭਿ ਦੀਨੋ ਪਦਾਰਥ ਹੋਹਿੰ ਸਕਾਰਥ ਯੌ ਹਮ ਜਾਨੀ ॥੨੨॥ਸ਼੍ਰੀ ਜਨਨੀ ਤੁਮ ਜਾਮਨ ਹੋਵਹੁ ਜੌ ਲਗਿ ਦੇਤਿ ਨਹੀਂ ਤਰਨੀ[੧੦]।ਸੋ ਹਮ ਨੈ ਅਰਪੀ ਮਨ ਤੇ, ਬਰ ਦੇਹੁ ਅਬੈ ਸੁਤ ਹ੍ਵੈ ਤਰੁਨੀ[੧੧] । ਸਿੱਖਨਿ ਕੇ ਅਵਿਲੰਬ ਦੁਲੋਕ,ਪਿਖੈਂ ਨਹਿੰ ਆਦਿਕ ਬੈਤਰਨੀ[੧੨]।ਧੰਨ ਗੁਰੂ ਤੁਮ ਜਾਂ[੧੩]ਉਪਦੇਸ਼ਤਿ ਭੌਜਲਤੇ ਸੁ ਤਰੈ ਤਰਨੀ[੧੪] ॥ ੨੩ ॥ ਸੁੰਦਰ ਹਾਥ ਛਰੀ ਪਤਰੀ ਸੁਨਿ ਕੈ ਸਭਿ ਰੀਤਨਿ ਕੀ[੧੫]ਬਿਨਤੀ। ਸ਼੍ਰੀ ਗੁਰ ਊਚੇ ਉਚਾਇ ਭੁਜਾ ਨਿਜ ਲਾਵਤਿ ਭੇ ਕਰਿ ਕੈ ਗਿਨਤੀ। ਪੰਚ ਪ੍ਰਹਾਰ ਕਰੈ ਤਿਸ ਕੇ ਸਿਰ,ਬਾਕ ਕਹੇ ਸਗਰੀ ਸੁਨਤੀ।'ਬੇਕ ਦੁ ਤੀਨ ਰੁ ਚਾਰੁ ਸੁ ਪੰਚਹਿ ਹੋਹਿੰਗੇ ਪੂਤ' ਖੁਸ਼ੀ ਤਿਨ ਤੀ[੧੬] ॥ ੨੪ ॥ ਕਵਿੱਤ ॥ ਸੋਵਿ

---

[੧]ਭੋਗਦੇ ਹਨ। [੨](ਇਸ) ਬਿਵਹਾਰ ਨੂੰ ਛਪਾਇਆ ਚਾਹੁੰਦੇ ਹਨ। [੩]ਜੋ ਮੰਨਤ ਅਸੀਂ ਮੰਨੀਦੀਆਂ ਹਾਂ, ਭਾਵ 'ਮਨ ਦੀ ਮੁਰਾਦ' ਤੋਂ ਹੈ। [੪](ਆਪ) ਪਛਾਣਦੇ ਹੋ। (ਅ) ਗੁਰੂ ਜੀ ਪਛਾਣਦੇ ਹਨ। [੫]ਬੇੜੀ। [੬]ਹੇ ਇਸਤ੍ਰੀਓ ਇਨ੍ਹਾਂ ਪਾਸ ਇਕ ਸੁੰਦਰ ਬੇੜੀ ਹੈ ਉਹ ਸਾਨੂੰ ਦੇ ਦਿਓ । [੭]ਸੁੰਦਰ ਮੁਖ ਕਵਲ ਤੇ। [੮]ਇਸਤ੍ਰੀਆਂ।[੯]ਖੁਸ਼ੀ ਮੰਨਕੇ। [੧੦]ਏੜੀ। [੧੧]ਇਸਤ੍ਰੀ ਨੂੰ। [੧੨]ਵੈਤਰਨੀ ਆਦਿਕ ਨਦੀ ਅਸੀਂ ਨਾ ਦੇਖੀਏ ਭਾਵ ਯਮ ਮਾਰਗ ਤੇ ਨਾ ਜਾਵੀਏ। ਵੈਤਰਨੀ ਇਕ ਯਮ ਮਾਰਗ ਦੀ ਗੰਦੀ ਨਦੀ ਦਾ ਨਾਮ ਹੈ। [੧੩]ਜਿਸ ਨੂੰ। [੧੪]ਉਹ (ਭਗਤੀ ਰੂਪ) ਏੜੀ ਲੈਕੇ ਤਰ ਜਾਂਦਾ ਹੈ(ਅ) ਭੌਜਲ ਤੋਂ ਤਾਰੀ ਲਾਕੇ ਤਰ ਜਾਂਦਾ ਹੈ। [੧੫]ਸਭਤਰ੍ਹਾਂ ਦੀ। [੧੬]ਤਿਨ੍ਹਾਂ ਇਸਤ੍ਰੀਆਂ ਨੂੰ ਖੁਸ਼ੀ ਹੋਈ।

*ਪਾਃ-ਅਕਾਰਨ ।

ਬੰਸ ਚੰਦ ਕੇ ਸੁ ਬਾਕ ਹੋਨਿ ਨੰਦ ਕੋ,ਦਿਵੱਯਾਜੇ ਅਨੰਦਕੇ[1],ਸੁਨੇ ਸੁਬ੍ਰਿੰਦ ਭਾਮਨੀ[2]। ਬਾਲ ਮਾਰਤੰਡ ਕੀ ਰਸ਼ਮ[3] ਜਨੋਂ ਪ੍ਰਕਾਸ਼ ਕਰੈਂ ਬਦਨ ਸਰੋਜ ਬਿਕਸਾਏ ਗਜਗਾਮਨੀ[4]। ਹੱਸ ਹੱਸ ਪਰੈਂ ਕਰ ਜੋਰੈਂ ਭਾਉ ਧਰੈਂ ਉਰ ਅਧਿਕ ਪ੍ਰਸੰਨਤਾ ਉਪਾਵੈਂ ਸਭਿ ਕਾਮਨੀ[5]। ਜਾਨੈਂ–ਲਘੁ ਬੈਸ ਮੈਂ ਪ੍ਰਭਾਖ੍ਹੈ ਹੈ ਬਿਸ਼ੇਸ਼ ਅਤਿ–ਬਾਰਿ ਬਾਰਿ ਬੰਦਨਾ ਕਰਤਿ ਦੁਤਿ ਦਾਮਨੀ[6]॥ ੨੫॥ ਅਨਿਕ ਪ੍ਰਕਾਰ ਕੀ ਪ੍ਰਸੰਸ਼ਾ ਕੋ ਪ੍ਰਕਾਸ਼ ਕਰਿ ਪ੍ਰਮੁਦਾ ਪ੍ਰਮੋਦ ਪਾਇਗਮਨੀ ਨਿਕੇਤ ਕੋ[7]। ਸਗਰੈ ਪ੍ਰਸੰਗ ਕਹਿ ਅਪਨੈ ਭਤਾਰ ਢਿਗ 'ਦੀਜੈ ਜਾਇ ਨੌਕਾ ਕਰਿ ਪੂਰਨ ਸੰਕੇਤ ਕੋ[8]। ਸੁਨਿ ਕੈ ਪ੍ਰਸੰਨ ਸ਼ਾਹੁ ਕਹੈ'ਗੁਰੂ ਧੰਨ ਧੰਨ' ਆਯੋ ਉਤਲਾਵਤਿ ਬਿਲੋਕਨੋ ਸੁਖਹੇਤ ਕੋ[9]।'ਸੁੰਦਰ ਬਰਨ ਕੀ ਹੈ ਕਾਰਨ ਤਰਨਿ ਆਪ ਤਰਨੀ ਸੁ ਲੇਹੁ[10], ਦੇਤਿ ਸਦਾ ਭਵ ਸੇਤੁ ਕੋ[11] ॥ ੨੬॥ ਦੋਹਰਾ ॥ ਨਮੋ ਠਾਨਿ ਨਵਕਾ ਦਈ ਸ਼ਾਹੁ ਗਯੋ ਹਰਖਾਇ। ਸਮੈ ਪਾਇ ਤਿਸਕੈ ਸਦਨ ਪੁੱਤ੍ਰ ਭਏ ਸੁਖਦਾਇ ॥ ੨੭ ॥ ਚੌਪਈ ॥ ਇਮ ਸ਼੍ਰੀ ਗੁਰ ਕੋ ਸੁਜਸੁ ਅਪਾਰਾ। ਕਹਤਿ ਸੁਨਤਿ ਪੂਰਿ ਬਹੁ ਬਿਸਤਾਰਾ। ਸਿੱਖਨ ਅਨੇਕ ਹੋਹਿ ਮਨ ਨੀਵੇਂ। ਕਰਹਿ ਕਾਮਨਾਂ ਪੂਰਨ ਥੀਵੇ[12]॥ ੨੮ ॥ਨਿਤ ਸਤਿਗੁਰ ਸੁਰਸਰਿ ਕੇ ਮਾਂਹੀ। ਚਢਿ ਨਵਕਾ ਪਰ ਕ੍ਰੀੜਹਿ ਤਾਂਹੀ। ਜਲ ਗੰਭੀਰ ਮਹਿ ਮਹਾਂ ਕ੍ਰਮਾਵੈਂ। ਇਤ ਤੇ ਉਤ ਉਤ ਤੇ ਇਤ ਆਵੈਂ ॥ ੨੯ ॥ ਸ਼ਾਹੁਨਿ ਕੇ ਸਪੁਤ ਗਨ ਸੰਗਾ। ਖੇਲਹਿ ਬਿਗਸਹਿੰ ਅਧਿਕ ਉਮੰਗਾ।ਜਲ ਕ੍ਰੀੜਾ[13] ਕੋ ਕਰਹਿ ਬਿਸਾਲਾ। ਲਘੁ ਸਰੂਪ ਸਤਿਗੁਰੂ ਕ੍ਰਿਪਾਲਾ ॥ ੩੦ ॥ ਕਿਤਿਕ ਦਿਵਸ ਇਸ ਭਾਂਤਿ ਬਿਤਾਏ।ਪੁਰਿ ਪਟਨੇ ਮਹਿੰ ਜਸੁ ਉਪਜਾਏ। ਦਾਸ ਭਾਵਨਾ ਕਰਹਿੰ ਅਨੇਕ। ਪੂਰਹਿੰ ਸਤਿਗੁਰ ਜਲਧਿ ਬਿਬੇਕ ॥ ੩੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਬਾਲ ਲੀਲ੍ਹਾ'ਪ੍ਰਸੰਗ ਬਰਨਨੰ ਨਾਮ ਬਿੰਸਤੀ ਅੰਸੂ ॥ ੨੦ ॥ ੨੧. [ਹਾਕਮ ਨੂੰ ਖਿਝਾਉਣਾ । ਗੁਲੇਲ ਅਭ੍ਯਾਸ]।

ਦੋਹਰਾ॥ਬਾਲਕ ਬਯ ਮਹਿੰ ਬਰ ਬਹੁਤ ਦੀਨੇ ਗੁਰੂ ਕ੍ਰਿਪਾਲ। ਮਨ ਬਾਂਛਤਿ ਕੋ ਲਹਤਿ ਹੈਂ[14] ਜੋ ਸ਼ਰਧਾਲੂ ਬਿਸਾਲੁ ॥ ੧ ॥ ਸ੍ਰੈਯਾ ॥ ਜੋ ਸ਼ਰਨਾਗਤਿ

[1]ਅਨੰਦ ਦੇਣ ਵਾਲੇ ਪੁੱਤ੍ਰ ਦੇ ਹੋਣ ਦੇ ਵਾਕ । [2]ਇਸਤ੍ਰੀਆਂ ਨੇ। [3]ਸਵੇਰ ਦੇ ਸੂਰਜ ਦੀ ਕਿਰਨ। [4]ਭਾਵ ਇਸਤ੍ਰੀਆਂ ਦੇ ਮੁਖ ਖਿੜ੍ਹਾ ਦਿੱਤੇ। [5]ਸਭ ਇਸਤ੍ਰੀਆਂ। [6]ਬਿਜਲੀ ਦੀ ਸ਼ੋਭਾ ਵਾਲੀਆਂ।[7]ਪ੍ਰਸੰਨਤਾ ਪਾਕੇ ਇਸਤ੍ਰੀਆਂ ਘਰਾਂ ਨੂੰ ਗਈਆਂ।[8]ਇਕਰਾਰ ਨੂੰ।[9]ਗੁਰੂਜੀਨੂੰ।[10]ਆਪਦੇ ਤਰਨੇ ਵਾਸਤੇ ਸੁਹਣੇ ਰੰਗ ਦੀ ਬੇੜੀ ਹੈ ਉਹ ਲਵੋ। [11]ਆਪ ਤਾਂ ਸੰਸਾਰ ਸਾਗਰ ਤੋਂ (ਤਰਨ ਲਈ) ਪੁਲ ਦਿੰਦੇ ਹੋ। [12]ਪੂਰੀਆਂ ਹੁੰਦੀਆਂ ਹਨ। [13]ਜਲ ਦੀਆਂ ਖੇਡਾਂ। [14]ਲੈਂਦੇ ਹਨ।

ਕੇ ਪ੍ਰਤਿਪਾਲਕ, ਭੌਜਲ ਤਾਰਨਿ ਕੋ ਪਦ ਪੋਤਾ[1]। ਬਾਕ ਬਲੀ ਸ਼ਿਕਰੇ ਸਮ ਜੋ ਹੁਇ[2] ਦੋਸ਼ ਨਸੈਂ ਸਮੁਦਾਇ ਕਪੋਤਾ[3]।ਸੇਵਕ ਕੋ ਪ੍ਰਿਯ ਦੇਵਨਦੇਵ ਅਭੇਵ ਸਦਾ ਗੁਨ ਗਯਾਨ ਕੋ ਪੋਤਾ[4]। ਸੋ ਅਬਿ ਜ਼ਾਹਰ ਰੂਪ ਅਨੂਪ ਭਯੋ ਗੁਰ ਸ੍ਰੀ ਹਰਿ ਗੋਵਿੰਦ ਪੋਤਾ[5] ॥ ੨ ॥ ਕਵਿੱਤ ॥ ਘਰ ਕੇ ਸ਼ਿਖਰ ਇਤ ਉਤ ਮੈਂ ਬਿਹਰ ਕਰਿ ਖੇਲੈਂ ਸੰਗ ਬਾਲਿਕਨਿ ਗੁਰੂ ਏਕ ਕਾਲ ਮੈਂ। ਢਾਂਧਤਿ ਪਲਾਵਤਿ ਛੁਹਾਵਤਿ ਨ ਗਾਤ ਹਾਥ[6] ਸਾਥ ਸਾਥ ਧਾਵਤਿ ਕੁਮਾਵਤਿ ਸੁ ਢਾਲ ਮੈਂ[7]।ਅਨਿਕ ਬਿਲਾਸ ਕੋ ਬਿਲਾਸਤਿ ਹੈਂ ਆਸ ਪਾਸ,ਭੂਖਨ ਸ਼ਬਦ ਕੋ ਉਠਾਵਤਿ ਬਿਸਾਲ ਮੈਂ । ਰਾਤੇ[8] ਖੇਲ ਖਯਾਲ ਮੈਂ,ਬਿਰਾਜੈਂ ਬਾਲ ਜਾਲ[9] ਮੈਂ, ਪ੍ਰਕਾਸ਼ੈਂ ਉਡਮਾਲ ਮੈਂ ਜਯੋਂ ਚੰਦ ਚਾਰੁ ਚਾਲਮੈਂ[10]॥੩॥ ਸ੍ਵੈਯਾ॥ ਪਟਣੇਂ ਪੁਰਿ ਮੈਂ ਇਕਆਮਲ[11]ਥੋ ਤੁਰਕੇਸ਼ਦਿਲੀਸ਼ੁਰਨੈ ਤਹਿੰਛੋਰਾ।ਚਢਿ ਕੁੰਜਰਪੈ ਤਿਸ ਬੀਥਕਾ ਆਵਤਿ ਕ੍ਰੂਰ ਗ਼ਰੂਰ[12]ਸੋਂ ਦੀਰਘ ਜੋਰਾ।ਸਮੁਦਾਇ ਢਲੈਤ*ਚਲੈਂ ਅਗੁਵਾ ਸਭਿ ਲੋਕ ਨਿਵੈਂ ਪਿਖਤੇ ਕਰ ਜੋਰਾ।ਗਜ ਘੰਟਨਿ ਕੀ ਧੁਨਿ ਕੋ ਸੁਨਿ ਕੈ ਤਜਿ ਖੇਲ ਬਿਲੋਕਤਿ ਕੋ ਤਿਸ ਓਰਾ ॥੪॥ ਕੋਠਨ ਪੈ ਚਿਤ ਬਾਲ ਬਿਲੋਕਤਿ ਬੀਥਕਾ ਮੈਂ ਚਲਿ ਆਵਤਿ ਸੋਊ। ਕੁੰਜਰ ਝੂਲ ਸੁਰੰਗ ਪਰਜੋ[13], ਬਰ ਚੂੜ ਚਢਾਏ ਹੈਂ ਦਾਂਤਨਿ ਦੋਊ[14]। ਕੰਚਨ ਹੌਦ ਕਸਜੋ ਸ਼ੁਭ ਊਪਰ ਸੁੰਡ ਗਹੀ ਬਡ ਸ਼ਿੰਖਲ ਜੋਊ[15]।ਭੀਰ ਅਹੈ ਬਹੁ ਮਾਨਵ ਕੀ, ਜਿਹ ਦੇਖ ਸਲਾਮ ਕਰੈ ਸਭਿ ਕੋਊ ॥ ੫ ॥ ਕਵਿੱਤ ॥ ਬਰਜੈਂ ਗ਼ਰੀਬ-ਗ਼ਾਨੀ[16] ਬੋਲਤਿ ਨਕੀਬ ਆਵੈ, ਕਹਜੋ ਛਰੀਦਾਰ ਊਚੇ, ਹੋਰਿ ਲਰਕਾਨ ਕੋ। ਪਾਂਹਥ ਸੀਸ ਧਾਰਿ ਕੈ ਨਵਾਬ ਕੋ ਸਲਾਮ ਕਰੋ ਪਾਛੇ ਫਿਰ ਹੋਹੁ ਖਰੇ ਅਦਬ ਪ੍ਰਮਾਨ ਕੋ[17]।ਸੁਨਿ ਸਤਿਗੁਰੂ ਨੇ ਸਿਖਾਏ[18]ਯਾਂ ਕੇ ਸਮੁਖ ਹੈ ਕਾਢਿ ਕਾਢਿ ਦੰਤੀਆ ਚਿਰਾਵੈ ਤੁਰਕਾਨ ਕੋ'। ਬਿੱਕ੍ਰਤ ਬਦਨ ਕਰਿ ਬਾਲਿਕ

---

[1]ਚਰਨ ਜਹਾਜ ਰੂਪ ਹਨ। [2]ਬਾਕ ਜੋ ਬਾਜਾਂ ਵਤ ਬਲੀ ਹਨ। [3]ਦੋਸ਼ਾਂ ਦੇ ਸਮੁਦਾਇ ਕਬੂਤਰਾਂ ਵਾਂਙੂ ਉੱਠ ਨੱਸਦੇ ਹਨ। [4]ਖਜ਼ਾਨੇ। [5]ਪੋਤ੍ਰਾ। [6]ਸਰੀਰ ਨੂੰ ਹੱਥ ਨਹੀਂ ਲੱਗਣ ਦਿੰਦੇ ਹਨ। [7]ਢਾਲ ਦੀ ਤਰ੍ਹਾਂ ਘੇਰਾ ਪਾਕੇ ਦੌੜਦੇ ਹਨ। (ਅ) ਸੋਸ਼ਣ ਰੀਤੀ ਵਿਚ ਫਿਰਾਂਵਦੇ ਹਨ। [8]ਲੱਗੇ ਹੋਏ। [9]ਬਹੁਤੇ। [10]ਪ੍ਰਕਾਸ਼ਦੇ ਹਨ ਜਿਵੇਂ ਸੁਹਣਾ ਚੰਦ ਚਾਲੇ ਪਿਆ ਹੋਇਆ ਤਾਰਿਆਂ ਦੀ ਪੰਕਤੀ ਵਿਚ (ਪ੍ਰਕਾਸ਼ਦਾ ਹੈ)। [11]ਹਾਕਮ। [12]ਹੰਕਾਰ। [13]ਸੁਹਣੇ ਰੰਗ ਦਾ ਝੂਲ ਹਾਥੀ ਤੇ ਪਿਆ। [14]ਤੇ ਦੋਹਾਂ ਦੰਦਾਂ ਤੇ ਸੁਹਣਾ ਚੂੜਾ ਚੜ੍ਹਾਇਆ ਹੈ। [15]ਸੰਗਲ ਨਾਲ। [16]ਧਨੀ ਗਰੀਬਾਂ ਨੂੰ ਰੋਕਦੇ ਹਨ। [17]ਯੋਗ ਅਦਬ ਨੂੰ ਕਰਕੇ। *ਢਲੈਤ=ਸੂਰਮੇ।

ਸਕਲ ਤਥਿ, ਤਾਂਕੋ ਦਰਸਾਵਤਿ ਖਿਝਾਵਤਿ ਸਮਾਨ ਕੋ[1] ॥ ੬ ॥ ਧਾਇ ਜਾਇ ਆਇ ਪੁਨ, ਮੁਖ ਦਿਖਰਾਇ ਜਾਇ ਪਾਇ ਚਪਲਾਇ[2] ਸਮੁਦਾਇ ਸਭਿ ਬਾਲਕੋ। ਬਾਜੈਂ ਅੰਗ ਭ੍ਰੂਖਨ ਅਦ੍ਰੁਖਨ ਕੇ ਸੰਗ ਫਿਰੈਂ ਆਰਬਲਾ ਅਲਪ ਫਿਰੈਯਾ ਜੋ ਉਤਾਲ ਕੋ[3]। ਕੁਛੁ ਕੋਪ ਠਾਨਿ ਕੈ ਨਬਾਬ ਨੈ ਬਖਾਨਿ ਕੀਨਿ 'ਬਾਨਰ ਸਮਾਨ ਸਿਸ ਬਦਨ ਦਿਖਾਲਕੋ। ਜਾਹਿ ਦੂਰ[4] ਚਾਲਿ ਕੋ ਫਿਰਹਿ ਆਲ ਬਾਲ ਕੋ ਕਪੀਨ[5] ਸਮ ਖਯਾਲ ਕੋ ਬਨਤਿ ਇਸ ਹਾਲ ਕੋ' ॥ ੭॥ ਸੁਨਿ ਕੈ ਨਬਾਬ ਤੇ ਗਰੂਰ ਗ਼ਾਰਕਾਬ ਤੇ[6] ਬਿਸਾਲ ਰਿਸ ਆਬ ਤੇ[7] ਅੰਕੁਰ ਸ੍ਰਾਪ ਜਾਮਿਓ। ਬੋਲੇ ਸਤਿਭਾਇ ਪ੍ਰਭੁ ਸੋਨ ਮੈਂ ਸੁਨਾਇ ਤਿਸ, 'ਮਾਨੁਖ ਸਰੂਪ ਸਭਿ ਇਹਾਂ ਅਭਿਰਾਮਿਓ[8]। ਬਦਨ ਬਿਲੋਚਨ ਸਮਾਨ ਜਿਨ ਬਾਨਰ[9]ਕੋ ਲੈ ਹੈਂ ਰਾਜ ਸੋਈ ਭਯੋ ਰਿਦਾ ਤਵ ਖਾਮਿਓ[10]।ਜੈਹੈ ਤੇਜ ਥਾਰੋ, ਕੋਈ ਹੈ ਨ ਰਖਵਾਰੋ ਤਥਿ ਹੋਰੋ ਹੋਇ ਭਾਰੋ ਬਨੈ ਸਮੋ ਬਿਧਿ ਥਾਮਿਓ[11]॥੮॥ ਦੋਹਰਾ॥ ਸੁਨਤਿ ਭਯੋ ਬਿਸਮੈ ਤੁਰਕ–ਕਿਮ ਬੋਲਤਿ ਇਹ ਬਾਲ। ਜਥਾ ਪੀਰ ਹੁਇ ਔਲੀਆ ਸ੍ਰਾਪਹਿ ਰਿਸੈ ਬਿਸਾਲ–॥ ੯ ॥ ਸ੍ਵੈਯਾ ॥ ਕੁੰਜਰ ਕੰਧ ਅਰੂਢਿ ਮਹਾਵਤ ਸਾਥ ਨਬਾਬ ਕਹਯੋ ਸਮੁਝਾਈ। 'ਜੋ ਮੁਖ ਆਵਤਿ ਬੋਲਤਿ ਬਾਲਿਕ ਜਾਨੈਂ ਨਹੀਂ ਲਘੁਤਾ[12] ਬਡਿਆਈ। ਖਾਇ ਅਹਾਰ ਕੋ ਖੇਲਿਬੋ ਕਾਰ ਹੈ ਔਰ ਨਹੀਂ ਉਰ ਮੈਂ ਗ਼ਮ ਕਾਈ।ਆਪ ਕੋ ਭੂਰ ਪ੍ਰਤਾਪ ਅਹੈ ਜਗ, ਸਾਗਰ ਲੌ ਅਵਨੀ ਸ਼ੁਭ ਛਾਈ[13]' ॥ ੧੦ ॥ ਕਵਿੱਤ ॥ ਐਸੇ ਦੀਨਿ ਸ੍ਰਾਪਕੋ ਪ੍ਰਤਾਪਿ ਰਿਪੁ ਖਾਪਿਬੇਕੋ ਜਾਨਤਿਭਵਿੱਖਨਤ ਮੈਂ ਬਦੀ ਤੁਰਕਾਨ ਕੀ। ਲਾਗੇ ਸਤਿਭਾਇ[14] ਪੁਨ ਖੇਲਿਬੇ ਕੋ ਗੁਰੂ ਪ੍ਰਭੁ,ਕ੍ਰੀੜਤਿ[15] ਅਨਿਕ ਰੀਤ ਸਾਥ ਲਰਕਾਨਕੀ। ਕੋਤੇ ਧਾਰਿ ਭਾਵਨਾ ਕੋ ਲਯਾਵੈਂ ਮਧੁ-ਰੈਨ[16] ਤਹਿਂ, ਸੀਸ ਕੋ ਨਿਵਾਵੈਂ ਦਰਸਾਵੈਂ ਅਘ ਹਾਨਕੀ[17]। ਮੂਰਤਿ ਸੁਜਾਨ ਕੀ ਮਹਾਨ ਸੁਖਦਾਨ ਕੀ ਅਨੰਦ ਗ੍ਯਾਨਵਾਨ[18] ਕੀ ਕ੍ਰਿਪਾਲੁਮਨ ਬਾਨਕੀ[19] ॥ ੧੧॥ ਸਤਿਗੁਰ ਪਾਸ ਲੇ ਪ੍ਰਸ਼ਾਦਿ ਅਰਦਾਸ ਕਰੈਂ ਬੈਠੈਂ

[1]ਖਿਝਾਵਣ ਦੇ ਵਾਂਗ। [2]ਪੈਰਾਂ ਤੋਂ ਚੰਚਲ ਹੋ ਹੋਕੇ। [3]ਕਾਹਲੀ ਕਾਹਲੀ ਫਿਰਨੇ ਵਾਲੇ। [4]ਛੁਪ ਜਾਂਦੇ ਹਨ। [5]ਬਾਂਦਰਾਂ। [6]ਹੰਕਾਰ ਵਿਚ ਗ਼ਾਰਕੇ ਹੋਏ ਤੋਂ। [7]ਕ੍ਰੋਧ ਰੂਪੀ ਜਲ ਤੇ। [8]ਸੁੰਦਰ। [9]ਭਾਵ ਅੰਗ੍ਰੇਜ਼। [10]ਕੱਚਾ। [11]ਵਿਧਾਤਾ ਜਦ ਤੁਹਾਡੇ ਉਲਟ ਹੋਵੇਗਾ (ਅ) ਉਸ ਦੀ ਤਰ੍ਹਾਂ ਸਮਾਂ ਬਣੇਗਾ। [12]ਛੁਟਿਆਈ। [13]ਆਪ ਦੇ ਪ੍ਰਤਾਪ ਨੇ ਛਾਈ ਹੈ। [14]ਸਹਜ ਸੁਭਾਇ। [15]ਖੇਲਦੇ ਹਨ। [16]ਮਿੱਠਾ ਅੰਨਾ (ਅ) ਕੜਾਹ ਪ੍ਰਸ਼ਾਦ। [17]ਪਾਪ ਨਾਸ਼ਕ ਭਾਵ ਗੁਰੂ ਜੀ ਨੂੰ। [18]ਗ੍ਯਾਨਵਾਨ ਨੂੰ ਅਨੰਦ ਦਾਤਾ। [19]ਕ੍ਰਿਪਾਲੂ ਹੋਣਾ ਮਨ ਦੀ ਬਾਣ ਹੈ (ਜਿਨ੍ਹਾਂ ਦੀ)।

ਬਾਲਕਾਨ, ਖਾਇਂ ਭਾਵਨਾ ਮਹਾਨ ਕਰਿ। ਦੇਖੈਂ ਸਿਖ, ਮਿਲੈਂ ਲਰਕਾਨ ਮੈਂ ਪਰਚ ਰਹੈਂ ਖੇਲਤਿ ਅਨੇਕ ਰੀਤਿ ਆਵਨ ਔ ਜਾਨ ਕਰਿ।ਲਾਗੈ ਧੂਲ ਅੰਗ ਮੈਂ ਰਚੈ ਸੁ ਖੇਲਢੰਗ ਮੈਂ ਬਿਹਸਿ ਨਿਜ ਸੰਗ ਮੈਂ ਸਮੂਹ ਸੁਖ ਮਾਨਿ ਕਨਿ। ਪਾਵੈਂ ਜੌ ਨ ਦਾਨ ਕਰਿ[1] ਅਨਿਕ ਬਿਧਾਨ ਕਰਿ[2],ਮਿਲੈ ਪ੍ਰੇਮ ਜਾਨ ਕਰਿ ਜਤਨ ਨ ਆਨਿ ਕਰਿ[3]॥੧੨॥ਸ੍ਰੈਯਾ॥ ਹੋਤਿ ਸਜੋਰ ਬਧੈ ਤਨਸੁੰਦਰ ਬਾਲਿਕ ਏਕ ਗੁਲੇਲ[4] ਕੋ ਲਸਾਯੋ। ਆਪਨਿ ਹਾਥ ਧਰੀ ਤਬਿ ਲੈ ਕਰਿ ਬਿੰਦ ਗੁਲੇਲਨਿ[5] ਔਂਚਿ ਚਲਾਯੋ। ਹੋਰਿ ਪ੍ਰਸੰਨ ਭਏ ਤਿਸ ਪੈ ਨਿਜ ਪਾਸ ਰਖੀ ਮਨ ਮੈਂ ਇਮ ਭਾਯੋ। ਲਾਗੇ ਕਮਾਵਨਿ ਤਾ[6] ਅਭਿਆਸ ਕੋ ਜਾਸ ਕੋ ਹੋਤੁ ਧਰਨੋ ਤਨ ਆਯੋ[7] ॥ ੧੩॥ ਪੰਕ ਮੰਗਾਇ ਬਟਾਇ ਗੁਲੇਲਨਿ[8] ਪੁੰਜ ਸੁਕਾਇ ਚਲਾਵਤਿ ਹੈਂ। ਲੱਛ ਧਰੈਂ ਤਕਿ ਤਾਂਹਿ ਕਰੈ ਜਬਿ ਬੀਚ ਹਨੈਂ ਬਿਕਸਾਵਤਿ ਹੈਂ।ਬਾਲਿਕ ਜੇ ਧਨਵਾਨਨਿ ਕੇ ਤਿਨ ਹਾਥ ਗਹਾਇ ਸਿਖਾਵਤਿ ਹੈਂ। ਬੇਣੁ ਕੀ ਬਿੰਦ ਗੁਲੇਲ[9] ਕਰੀ ਦਿਢ ਹੋਇ ਖਰੀ ਸੁ ਮੰਗਾਵਤਿ ਹੈਂ ॥ ੧੪ ॥ਬਾਹੁਨ ਮੈਂ ਬਲ ਹੋਇ ਬਿਸਾਲ ਨਿਤਾ ਪ੍ਰਤਿ ਖੈਂਚਤਿ ਯੌਂ ਗਹਿਕੈ। ਹਾਥ ਟਿਕੈ ਲਛ ਮਾਰਨਿਕੋ ਇਮ ਸੀਖਕੋ ਦੇਤਿ 'ਰਖੋ ਚਹਿਕੈ[10]। ਬਾਲਿਕ ਸ਼੍ਰੀ ਮੁਖ ਤੇ ਸੁਨਿ ਕੈ ਚਿਤ ਚਾਉ ਧਰੈਂ ਗੁਨ ਕੋ ਲਹਿਕੈ[11]। ਲੇਤਿ ਹੈਂ ਮੋਲ ਗੁਲੇਲ ਭਲੀ ਦਿਢ,ਟੋਲਤਿ ਸ੍ਰੈ ਪਿਤ ਕੋ ਕਹਿਕੈ[12]॥੧੫॥ ਸੁੰਦਰ ਰੰਗ ਸੁਰੰਗ ਅਹੈਂ ਜਿਨ, ਲੇ ਗੁਰੁ ਕੋ ਢਿਗ ਆਵਤਿ ਹੈਂ । 'ਆਜ ਨਵੀਨ ਪ੍ਰਭੂ ਹਮ ਲੀਨਿ'ਭਨੈਂ ਮੁਖ ਤੇ ਦਿਖਰਾਵਤਿ ਹੈਂ।ਔਂਚਿ ਚਲਾਇਗੁਲੇਲਨ ਕੋ ਲੱਛ ਤਾਕ ਕੈ ਬੀਚ ਲਗਾਵਤਿ ਹੈਂ । ਕਾਹੂੰ ਸਰਾਹਤਿ 'ਖੂਬ ਲਗਯੋ ਇਹੁ' ਕਾਹੂੰ ਕੋ ਦਾਵ ਬਤਾਵਤਿ ਹੈਂ[13] ॥ ੧੬ ॥ ਯਾ ਬਿਧਿ ਸੰਗ ਗੁਲਲ ਗਹੇ ਕਰਿ ਖੇਲਤਿ ਬਾਲਿਕ ਬਿੰਦ ਮਿਲੇ । ਕੋਤਿਕ ਦਸੋਸ ਬਿਤੀਤ ਭਯੋ ਅਭਿਆਸਤਿ ਭੇ ਸਭਿ ਰੀਤਿ ਭਲੇ।ਭੀਤ[14] ਮੈਂ ਲੱਛਧਰੈਂ ਹੁਇਦੂਰ ਚਲਾਵਤਿ ਔਂਚਤਿ ਹੋਇ ਖਲੇ। ਹਾਥ ਟਿਕਾਇ ਲਗਾਇ ਕੈ ਤਾਂ ਮਹਿ ਹੋਰਤਿ

---

[1]ਜੇਹੜੀ ਵਸਤੂ ਦਾਨ ਕਰਕੇ ਨਹੀਂ ਪਾਈਦੀ ਹੈ। [2]ਹੋਰ ਵਿਧੀਆਂ ਕਰਕੇ ਨਹੀਂ ਮਿਲਦੀ। [3](ਇਸ ਲਈ) ਹੋਰ ਜਤਨ ਨਾ ਕਰ (ਪ੍ਰੇਮ ਹੀ ਕਰ)। [4]ਗੁਲੇਲ=ਕਮਾਨ। ਗੁਲੇਲਹ=ਮਿਟੀ ਦੀ ਗੋਲੀ।ਗੁਲੇਲਹ ਦਾ ਬਹੁ ਬਚਨ ਗੁਲੇਲਨ[ਫਾ:,ਗੁਲੇਲ,ਗੁਲੇਲ]। [5]ਤਿਸਦੇ। [6]ਜਿਸ ਲਈ ਤਨ ਧਾਰਕੇ ਆਏ ਹਨ। [7]ਬਾਂਸਾਂਦੀਆਂਬਹੁਤਕਮਾਨਾਂ। [8]ਚਾਹਕਰਕੇ(ਗੁਲੇਲ)ਰੱਖੇ। [9](ਕਮਾਨਦੇਚਲਾਵਣੇ ਦੇ)ਗੁਣ ਨੂੰ ਜਾਣਕੇ। [10]ਆਪੋ ਆਪਣੇ ਪਿਤਾ ਨੂੰ ਕਹਿਕੇ। [11]ਕਿਸੇ ਨੂੰ ਦਾਉ ਦੱਸਦੇ ਹਨ। [12]ਕੰਧ।

ਪ੍ਰੇਰਤਿ ਗੋਰਿ ਚਲੇ ॥੧੭॥ ਦੋਹਰਾ॥ ਇਮ ਖੇਲਤਿ ਸਤਿਗੁਰ ਪ੍ਰਭੂ ਬਾਲਿਕ ਬੈਸ ਸ.ਾਨ। ਦਿਨ ਪ੍ਰਤਿ ਬਧੈ ਸਰੀਰ ਬਲ ਕਿਧੌਂ ਦੁਸ਼ਟ ਗਨ ਹਾਨਿ[1] ॥੧੮॥ ਚੌਪਈ॥ ਬਡੀ ਮਾਤ ਜਬਿ ਪਿਖਹਿ ਸੁਭਾਊ। ਖੇਲਤਿ ਕਰੈਂ ਜੋਗ ਕੋ ਚਾਊ। ਰਿਦੈ ਬਿਚਾਰੈ–ਜਥਾ ਪਿਤਾਮਾ। ਕਰਤਿ ਕ੍ਰਿਯਾ ਕਹੁ ਤਿਮ ਅਭਿਰਾਮਾ–॥ ੧੯ ॥ ਤੂਸਤਿ ਚਿਤਾਰਤਿ ਪਾਛਲ ਬਾਤੀ।–ਸ਼੍ਰੀ ਹਰਿਗੋਬਿੰਦ ਜਿਮ ਰਿਪੁ ਘਾਤੀ। ਸੁਧਾ ਸਰੋਵਰ ਨਿਕਸੇ ਜਥਾ। ਮੁਗਲਸਖਾਨ ਸਹਿਤ ਦਲ ਮਥਾ ॥੨੦॥ ਵਹਿਰ ਬਨਾਹੁ ਤਨੁਜਾ ਕਹੁ ਕੀਨਿ। ਲੁਟੀ ਵਸਤੁ ਧਨ ਗਨ ਤੇ ਲੀਨ। ਪੁਨ ਕਰਤਾਰ ਪੁਰੇ ਬਡ ਜੋਗ। ਨਿਕਸੇ ਲਾਖਹੁ ਸ਼ੱਤ੍ਰੁਨਿ ਭੋਗ ॥੨੧॥ ਇਹ ਭੀ ਤਿਨ ਸਮ ਲੀਲਾ ਕਰਤੇ। ਸ਼ਸਤ੍ਰੁਨਿ ਗਹਿ ਪਿੰਖਿ ਆਨੰਦ ਧਰਤੇ। ਹੋਇ ਤਰੁਨ ਬਹੁ ਪਾਇਂ ਪ੍ਰਤਾਪੇ। ਸ਼ੀਲ[2] ਪਿਤਾਮਾ ਸਮ ਹੁਇਂ ਜਾਪੇ[3]–॥ ੨੨ ॥ ਤੇਜ ਚਪਲਤਾ ਪਿਖਿ ਪਿਖਿ ਨੀਤ। ਤਊ ਅਨੰਦਤਿ ਅਤਿਸ਼ੈ ਚੀਤ। ਚਿਰੰਕਾਲ ਕੀ ਚਾਹਤਿ ਪੋਤਾ।ਪਾਯੋ ਜਨੁ ਸਨੇਹੁ ਕੋ ਪੋਤਾ[4] ॥ ੨੩ ॥ ਸੋਹਤਿ ਚਾਰੁ ਚੀਰ ਸਰੀਰ। ਜ਼ੇਵਰ ਜ਼ੇਬ ਜਵਾਹਰ ਹੀਰ। ਦਿਨ ਮਹਿ ਅਨਿਕ ਖੇਲ ਬਿਚਰੰਤੇ। ਸ਼ਾਹੁਨਿ ਕੇ ਸਿਸ ਆਨਿ ਮਿਲੰਤੇ ॥ ੨੪ ॥ ਹੋਤਿ ਸਰਥਰੀ[5] ਸਦਨ ਸਿਧਾਵੈਂ। ਮਾਤ ਪਿਤਨ ਢਿਗ ਗੁਰ ਗੁਨ ਗਾਵੈਂ। [6]ਇਮ ਹਮ ਸੰਗ ਬਿਲਾਸਤਿ ਖੇਲਤਿ। ਬਲ ਕੋ ਕਰਤਿ ਧਕੇਲਤਿ ਮੇਲਤਿ ॥੨੫॥ ਮਧੁਰ ਅਚਨ ਕੀ ਵਸਤੂ ਨਾਨਾ।ਆਨਤਿ ਸਿੱਖ ਕਰਤਿ ਬਹੁਖਾਨਾ।ਸਭਿ ਕੋ ਕਰਿ ਹਿਤ ਨਿਕਟਿ ਬਿਠਾਵੈਂ।ਕਹਿ ਕਹਿ ਦੇਤਿ ਹਮਹੁ ਤ੍ਰਿਪਤਾਵੈਂ[7] ॥੨੬॥ ਇੱਤਯਾਦਿਕ ਨਿਜ ਘਰ ਮਹਿ ਕਹੈਂ। ਸੁਨਤਿ ਸੰਬੰਧੀ ਆਨੰਦ ਲਹੈਂ। ਸਤਿਗੁਰੁ ਕੋ ਨਿਤ ਮਾਤ ਬਡੇਰੀ। ਗਹਿ ਬਿਠਾਇ ਢਿਗ ਕਹਿ ਬਹੁ ਬੇਰੀ॥੨੭॥ ਅਸਨ ਅਨਿਕ ਭਾਂਤਿਨਿ ਕੋ ਕਰਿ ਕਰਿ। ਪੋਖਨਿ ਹਿਤ ਅਚਵਾਵਤਿ ਧਰਿ ਧਰਿ।ਚਹਤਿ ਰਿਦੈ ਬਲਿਪੁਸ਼ਟ ਬਿਸਾਲਾ।ਬਨਹਿੰ ਤਰੁਨ ਦੁਤਿ ਦੇਖਤਿ ਜਾਲਾ ॥੨੮॥ ਨਿਸ ਮਹਿੰ ਰੁਚਿਰ ਪੰਘੂਰਾ ਡਾਰਹਿ। ਆਸਤਰਨ[8] ਸੋਂ ਬਿਸਦ[9] ਸੁਧਾਰਹਿ। ਸੁਪਤਾਵਹਿ ਨਿਜ ਨਿਕਟਿ ਨਿਹਾਰਤਿ। ਨੁਖਾ ਸੰਗ ਗੁਨ ਬ੍ਰਿੰਦ ਉਚਾਰਤਿ ॥ ੨੯ ॥ ਸੁਨਿ ਗੁਜਰੀ ਸਾਸੁ ਕੋ ਬੈਨ। ਬੰਦਤਿ ਗੁਰਨਿ ਮੂੰਦਿ ਕਰਿ ਨੈਨ। ਸ਼੍ਰੀ ਨਾਨਕ ਕੋ ਸਿਮਰਨ ਕਰਹਿ। [10]ਮੋ ਸੁਤ ਕੀ ਰੱਛਨਾ ਨਿਤ ਧਰਹਿੰ' ॥ ੩੦ ॥ ਪੋਖਨਿ ਪਾਲਨਿ

---

[1]ਹਾਨ ਕਰਨ ਵਾਸਤੇ। [2]ਸੁਭਾਵ। [3]ਜਾਪਦਾ ਹੈ। [4]ਨਿਧਿ, ਖਜ਼ਾਨਾ। [5]ਰਾਤ। [6]ਵਿਛੌਣਾ। [7]ਉੱਜਲਾ

ਅਨਿਕ ਬਿਧਿਨਿ ਤੇ। ਦੂਰ ਨ ਹੋਵਨਿ ਦੇਤਿ ਚਖਨ ਤੇ[1]। ਦੇਖਤਿ ਰਹੈ ਪ੍ਰੇਮ ਕਰਿ ਭਾਰਾ। ਜਿਮ ਪੰਨਗ ਨਿਜ ਮਨਿ ਸੰਭਾਰਾ[2] ॥ ੩੧ ॥ ਕਮਲ ਬਦਨ ਕੋ ਪ੍ਰਾਤਿ ਪਖਾਰਹਿ। ਨੀਰ ਉਸ਼ਨ[3] ਕਰਿ ਮੱਜਨ ਧਾਰਹਿ। ਰੁਤ ਅਨੁਸਾਰੀ ਪਟ ਪਹਿਰਾਵਹਿ। ਅਨਿਕ ਬਰਨ ਕੇ ਜਥਾ ਸੁਹਾਵਹਿੰ ॥ ੩੨ ॥ ਹਹਿਰਹਿ ਉਰ ਮਹਿੰ-ਲਗੈ ਨ ਛੀਠ-ਲੇਤਿ ਗੋਦ ਮਹਿੰ ਬਰਬਸ ਈਠ[4]। ਵਾਰਤਿ ਊਪਰ ਲੌਨ ਸੁ ਰਾਈ। ਮੁਖ ਤੇ ਕਹਿ 'ਰਹਿੰ ਗੁਰੂ ਸਹਾਈ'॥ ੩੩ ॥ ਖੇਲਨਿ ਹੈਤੁ ਅੰਕ ਤੇ ਦੌਰਹਿੰ। ਮਿਲਹਿੰ ਬਾਲਕੇ ਹੁਇ ਇਕ ਠੌਰਹਿੰ। ਮਾਤ ਦ੍ਰਿਸ਼ਟਿ ਮਹਿੰ ਰਖਿ ਬਿਚਰਾਵਹਿ। ਅਨਿਕ ਪ੍ਰਕਾਰ ਬਰਜਿ ਠਹਿਰਾਵਹਿ ॥ ੩੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਬਾਲਿਕ ਲੀਲਾ' ਪ੍ਰਸੰਗ ਬਰਨਨੰ ਨਾਮ ਇਕ ਬਿੰਸਤੀ ਅੰਸੁ ॥ ੨੧ ॥

੨੨. [ਨੌਵੇਂ ਪਾਤਸ਼ਾਹ ਜੀ ਦਾ ਆਸਾਮ ਵੱਲੋਂ ਮੁੜਨਾ]।

ਦੋਹਰਾ ॥ ਉਤ ਤੇ ਸਾਹਿਬ ਸਤਿਗੁਰੂ ਤੇਗਬਹਾਦਰ ਧੀਰ। ਕਰਿ ਕਾਰਜ ਮਹਿਪਾਲ ਕੋ ਹਟੇ ਸੰਗ ਭਟ ਭੀਰ ॥ ੧ ॥ ਚੌਪਈ ॥ ਅਨਿਕ ਪ੍ਰਕਾਰ ਗੁਰੂ ਕੀ ਸੇਵਾ। ਕਰਤਿ ਭਯੋ ਨ੍ਰਿਪ ਜਾਨਤਿ ਭੇਵਾ। ਦੇਸ਼ ਕਾਮਰੂ ਸਰ ਕਰਿ ਦੀਨਾ। ਅਧਿਕ ਅਨੰਦਤਿ ਲਸ਼ਕਰਿ ਪੀਨਾ ॥ ੨ ॥ ਸੰਮਤ ਕੱਤਿਕ ਤਹਾਂ ਬਿਤਾਏ। ਢਤੇ ਲੇਨਿ ਕੀ ਬੰਬ ਬਜਾਏ। ਪਟਨੇ ਦਿਸ਼ਿ ਕੋ ਕੂਚ ਕਰਾਯੋ। ਬਿਸ਼ਨ ਸਿੰਘ ਰਾਜਾ ਹਰਖਾਯੋ॥ ੩॥ ਸੰਗ ਗੁਰੂ ਕੇ ਚਹਨੋ ਪਯਾਨਾ। ਬਾਜਹਿੰ ਆਗੈ ਬ੍ਰਿੰਦ ਨਿਸ਼ਾਨਾ[5]। ਸਿਵਕਾ ਪਰ ਸ਼੍ਰੀ ਤੇਗ ਬਹਾਦਰ। ਨ੍ਰਿਪ ਕਹਿ ਕਰਿ ਸੁ ਚਢਾਏ ਸਾਦਰ ॥ ੪ ॥ ਕਰਤਿ ਮਜਲ ਪਰ ਮਜਲ ਸਦਾਈ। ਚਲਨੋ ਆਇ ਲਸ਼ਕਰ ਸਮੁਦਾਈ। ਡੇਰਾ ਪਰਹਿ ਆਨਿ ਕਰਿ ਜਹਾਂ। ਸੁਧਿ ਪਸਰਹਿ ਗੁਰ ਕੀ ਜਹਿੰ ਕਹਾਂ ॥ ੫ ॥ ਸੰਗਤਿ ਮੁਦਤ ਰਿਦੈ[6] ਚਲਿ ਆਵੈ। ਅਰਪਿ ਅਕੋਰਨ ਦਰਸ਼ਨ ਪਾਵੈ। ਦਰਬ ਆਦਿ ਗਨ ਬਸਤ ਅਜਾਇਬ। ਹੇਤੁ ਰਿਝਾਵਨਿ ਅਰਪਹਿ ਸਾਹਿਬ[7] ॥ ੬ ॥ ਬਿਨਤੀ ਕਰਹਿ ਕਾਮਨਾ ਪੈ ਹੈ। ਜਸੁ ਕੋ ਉਚਰਤਿ ਸਦਨ ਸਿਧੈ ਹੈ। ਭਏ ਦੁਪਹਿਰੀ ਡੇਰਾ ਘਾਲਹਿ। ਭੋਰ ਹੋਤਿ ਮਾਰਗ ਦਲ ਚਾਲਹਿ ॥ ੭ ॥ ਪਾਛਲ ਜਾਮ ਰਹੈ ਦਿਨ ਥੋਰੇ। ਬਿਸ਼ਨ ਸਿੰਘ ਆਵਹਿ ਗੁਰ ਓਰੇ।ਬੰਦਨ ਕਰਹਿ ਜੁਗਲ ਕਰ ਜੋਰਿ। ਬਿਨੈ ਬਖਾਨਹਿ ਚਰਨ ਨਿਹੋਰਿ ॥ ੮ ॥ ਸਾਦਰ ਸਤਿਗੁਰ

[1]ਨੇਤ੍ਰਾਂ ਤੋਂ। [2]ਜਿਵੇਂ ਨਾਗ ਆਪਣੀ ਮਣੀ ਨੂੰ ਸੰਭਾਲਦਾ ਹੈ। [3]ਜਲ ਗਰਮ ਕਰ ਕੇ। [4]ਮਲੋ ਮਲੀ ਪਿਆਰੇ ਨੂੰ। [5]ਧੌਂਸੇ। [6]ਖਿੜੇ ਰਿਦੇ। [7]ਗੁਰੂ ਸਾਹਿਬ ਜੀ ਨੂੰ।

ਨਿਕਟਿ ਬਿਠਾਵੈਂ।ਕ੍ਰਿਪਾ ਦ੍ਰਿਸ਼ਟਿ ਬਾਤਨਿਬਤਰਾਵੈਂ:--[1]ਅਨਿਕ ਬਾਰ ਸਿਖ ਪਠੇ ਅਗਾਰੀ। ਮਾਤ ਨਾਨਕੀ ਪ੍ਰੀਤਿ ਸੁ ਧਾਰੀ[1] ॥ ੯ ॥ ਬਹੁ ਦਿਨ ਬਿਤੇ ਨ ਪੁੱਤ੍ਰ ਨਿਹਾਰਾ। ਬਿਛੁਰਿ ਨ ਭਯੋ ਕਦਾਪਿ ਉਦਾਰਾ[2]। ਆਵਨਿ ਤੀਰਥ ਹਿਤ ਦਿਸ਼ਿ ਪੂਰਬ। ਸੁਤ ਤੇ ਬਿਛੁਰੀ ਨਾਂਹਿਨ ਪੂਰਬ॥੧੦॥ਪੌਤ੍ਰ ਪ੍ਰਤੀਖਨ ਧਾਰਤਿ ਉਰ ਮੈਂ। ਬਿਛੁਰਿ ਰਹੀ, ਬਸਿ ਪਟਨੈ ਪੁਰਿ ਮੈਂ। ਅਧਿਕ ਸਨੇਹ ਮਿਲਨ ਕਹੁ ਧਰਤੀ। ਪਾਤੀ ਬ੍ਰਿੰਦ ਪਠਾਵਨਿ ਕਰਤੀ[3] ॥ ੧੧ ॥ ਬਾਰਿ ਬਾਰਿ ਜਨਨੀ ਸੁਧਿ ਪਾਇ। ਚਲਿ ਸ਼੍ਰੀ ਤੇਗ ਬਹਾਦਰ ਰਾਇ[3]। ਆਵਤਿ[4] ਕੁਸ਼ਲ ਬੂਝ ਬਹੁ ਬਾਰੀ। ਸੁਤ ਕੀ ਸੁਧਿ ਸੁਨਿ ਸੁਨਿ ਮੁਦ ਧਾਰੀ ॥ ੧੨ ॥ ਇਮ ਆਵਤਿ ਗੁਰ ਪਟਨੈ ਓਰ। ਬਿਸ਼ਨ ਸਿੰਘ ਜੁਤਿ ਨਿਤ ਉਠਿ ਭੋਰ। ਮਾਤ ਨਾਨਕੀ ਗੁਜਰੀ ਦੋਊ। ਬਾਤ ਸੁਨਾਵਹਿਂ ਬਹੁ ਬਿਧਿ ਓਊ[5] ॥ ੧੩ ॥ [6]ਸੁਨਹੁ ਪੁੱਤ੍ਰ ਪੰਜਾਬ ਜੁ ਦੇਸ਼ਾਸਤਿਗੁਰ ਤਿਤਹੀ ਬਸੈਂ ਵਿਸ਼ੇਸ਼। ਮਹਾਂ ਜੰਗ ਤੁਰਕਨਿ ਕੇ ਸੰਗ। ਬਾਰਿ ਬਾਰਿ ਹੋਏ ਭਟ ਭੁੰਗਿ ॥ ੧੪ ॥ ਸੋਢੀ ਬੰਸ ਸ਼ਿਰੋਮਣਿ ਮਹਾਂ।ਰਾਮਦਾਸ ਗੁਰ ਜਸੁ ਜਹਿਂ ਕਹਾਂ।ਲਵਪੁਰਿ ਜਨਮੇ ਨਗਰ ਬਿਸਾਲ। ਬਹੁਰ ਬਸੇ ਸ਼੍ਰੀ ਗੋਇੰਦਵਾਲ ॥ ੧੫ ॥ ਪ੍ਰਥਮ ਨਗਰ ਤੀਰਥ ਅਭਿਰਾਮ[6]। ਬਿਦਤਜੋ ਸ਼੍ਰੀ ਅੰਮ੍ਰਿਤਸਰ ਨਾਮ। ਕਰਜੋ ਬਸਾਵਨ ਰਚੋ ਉਪਾਇ। ਬਡੇ ਤੁਮਾਰੇ ਢਿ ਤਿਸ ਥਾਇਂ ॥੧੬॥ਬਹੁਰ ਪਿਤਾਮੇ ਭਏ ਤੁਮਾਰੇ। ਜਿਨ ਤੇ ਲਰਤਿ ਤੁਰਕ ਗਨ ਹਾਰੇ। ਬਸੇ ਪਿਤਾ ਕੇ ਪੁਰਿ ਕਰਤਾਰੇਂ[7]। ਪੁਨਹਿਂ ਬਿਪਾਸਾ ਕੂਲ ਨਿਹਾਰੇ ॥੧੭॥ ਸੁੰਦਰ ਨਗਰ[8] ਬਸਾਵਨਿ ਕਰਜੋ। ਬਡ ਰਣ ਭਯੋ ਤੁਰਕ ਗਨ ਮਰਜੋ। ਤਿਨ ਪਾਛੇ ਗਾਦੀ ਪਰ ਪੋਤਾ। ਥਿਰ ਹੁਇ ਸ਼੍ਰੀ ਹਰਿਰਾਇ ਉਦੋਤਾ ॥ ੧੮ ॥ ਦੈ ਸੁਤ ਤਿਨ ਤੇ ਉਪਜਤਿ ਭਏ। ਜਬਹੁ ਕਿਤਿਕ ਦੀਰਘ ਬਯ ਥਿਏ। ਜੇਸ਼ਟ ਰਾਮਰਾਇ ਤਿਸ ਨਾਮੂ। ਸ਼੍ਰੀ ਹਰਿ ਕ੍ਰਿਸ਼ਨ ਲਘੂ ਅਭਿਰਾਮੂ ॥ ੧੯ ॥ ਜੇਠੇ ਕਹੁ ਢਿਗ ਸ਼ਾਹੁ ਹਕਾਰਾ। ਕਰਾਮਾਤ ਗਨ ਦੀਨਿ ਉਦਾਰਾ। ਚਾਹਤਿ ਕਹਤਿ ਦਿਲੇਸ਼ੁਰ ਜੈਸੇ। ਬਿਨਮ ਬਿਹੀਨ ਕਰਤਿ ਭਾ ਤੈਸੇ ॥੨੦॥ ਸ਼੍ਰੀ ਹਰਿਰਾਇ ਨ ਮਾਨੀ ਆਛੀ।

[1]ਪ੍ਰੀਤ ਧਾਰਕੇ ਕਈ ਵੇਰ ਪਹਿਲੋਂ ਭੀ ਸਿੱਖ ਘੱਲੇ ਹਨ। [2]ਕਦੇ ਭੀ (ਅੱਗੇ) ਨਹੀਂ (ਸੀ)ਬਹੁਤਾ ਵਿਛੋੜਾ ਹੋਇਆ। [3]ਰਾਜਾ ਰੂਪ। [4]ਜਦ ਕੋਈ ਸਿੱਖ ਆਂਵਦਾ ਹੈ। [5]ਉਹ ਮਾਤਾ ਜੀ (ਸ੍ਰੀ ਗੋਬਿੰਦ ਸਿੰਘ ਜੀ ਨੂੰ) ਗਲਾਂ ਸੁਣਾਉਂਦੀਆਂ ਹਨ। [6]ਪਹਿਲੋਂ ਇਹ ਸੁੰਦਰ ਤੀਰਥ ਤੇ ਨਗਰ। [7]ਭਾਵ ਸ੍ਰੀ ਗੁਰੂ ਅਰਜਨ ਦੇਵ ਜੀ ਦੇ (ਨਗਰ) ਕਰਤਾਰ ਪੁਰ ਵਿਚ ਵਸੇ। [8]ਭਾਵ ਸ੍ਰੀ ਹਰਿਗੋਬਿੰਦ ਪੁਰਾ।

ਲਘੁ ਸੁਤ ਗੁਰਤਾ ਦੇ ਉਰ ਬਾਛੀ[1]। ਕਿਤਿਕ ਮਾਸ ਦੈ ਸੰਮਤ ਥਿਰੇ। ਬਹੁਰ ਬਿਕੁੰਠ ਪਯਾਨੋ ਕਰੇ ॥ ੨੧॥ ਤਿਨ ਪਾਛੇ ਗੁਰੁ ਪਿਤਾ ਤੁਹਾਰੇ। ਭਏ ਪੂਜ ਬਿਦਤੋ ਜਗ ਸਾਰੇ। ਤਊ ਸ਼ਰੀਕਾ ਕਰਿ ਕਰਿ ਬਾਦੈ[2]। ਸੋਢੀ ਧੀਰਮੱਲ ਤੇ ਆਦੈ ॥ ੨੨ ॥ ਬਸਹਿੰ ਬਕਾਲੇ ਗ੍ਰਾਮ ਮਝਾਰਾ। ਤਜਿ ਕਰਿ ਉਤਰੇ ਨਦੀ ਉਰਾਰਾ। ਕੀਰਤਿਪੁਰਿ ਇਕ ਨਗਰ ਬਸਾਯਾ। ਸ਼੍ਰੀ ਗੁਰਦਿੱਤਾ ਸੋ ਤੁਮ ਤਾਯਾ ॥ ੨੩ ॥ ਤਹਾਂ ਸਦਨ ਤਿਨ ਰਚੇ ਰਹੇ ਹੈਂ। ਪੁਨ ਪਰਲੋਕ ਪਯਾਨ ਚਹੇ ਹੈਂ। ਭਬਿ ਤੁਮਰੋ ਤਹਿੰ ਆਇ ਪਿਤਾਮਾ[3]। ਬਸੇ ਕਿਤਿਕ ਦਿਨ ਪਿਖਿ ਅਭਿਰਾਮਾ॥੨੪॥ਗਏ ਬਿਕੁੰਠ ਗੁਰੂ ਤਨ ਤਜਾਗਾ। ਦੀਨਸਿ ਤਿਸ ਜਾਗਾ ਤਬ ਦਾਗਾ[4]। ਹਮ ਸਮੇਤ ਜਬਿ ਪਿਤਾ ਤੁਮਾਰਾ। ਕੀਰਤਿ ਪੁਰਿ ਕੋ ਆਇ ਨਿਹਾਰਾ ॥੨੫॥ ਸੂਰਜਮਲ ਆਦਿਕ ਮਿਲਿ ਹੋਰੇ। ਬਾਸੇ ਕਛੁਕ ਬਿਚਾਰਿ ਬਹੋਰੇ:—ਸਭਿ ਤੇ ਪ੍ਰਿਥਕ ਬਸਨਿ ਹੈ ਆਛੇ। ਕ੍ਰਾਂਤ ਸ਼ਰੀਕਾ ਬਹੁਰ ਨ ਬਾਂਛੇ ॥ ੨੬॥ ਬ੍ਰਿੱਤਿ ਸ਼ਾਂਤਕੀ ਸੁਖ ਕੋ ਪਾਵੈਂ। ਹਮਹੁ ਬਾਦ ਕਿਹ ਸੰਗ ਨ ਭਾਵੈ—। ਇਮ ਬਿਚਾਰਿ ਆਗੇ ਚਲਿ ਗਏ। ਪੰਚ ਕੋਸ ਪਹੁੰਚੇ ਥਿਰ ਥਿਏ ॥ ੨੭ ॥ ਜ਼ਰਖਰੀਦ[5] ਤਹਿੰ ਕੀਨਸਿ ਅਵਨੀ। ਦੁਹਿ ਦਿਸ਼ਿ ਸਲਿਤਾ ਗਿਰ ਪਿਖਿ ਰਵਨੀ। ਤਹਾਂ ਆਪਨੋ ਨਗਰ ਬਸਾਯੋ। ਕਹਿ ਅਨੰਦ ਪੁਰਿ ਨਾਮ ਸੁਨਾਯੋ ॥ ੨੮ ॥ ਕੇਤਿਕ ਚਿਰ ਸੁਖ ਸੋਂ ਤਹਿੰ ਬਾਸੇ। ਤੀਰਥ ਕਰਨਿ ਪੁਨਹਿੰ ਅਭਿਲਾਸੇ। ਆਦਿ ਪ੍ਰਯਾਗ ਕੀਨਿ ਇਸ਼ਨਾਨ। ਖਸ਼ਟ ਮਾਸ ਬਾਸੇ ਤਿਸ ਥਾਨ ॥੨੯॥ ਪੁਨ ਪਟਣੇ ਪੁਰਿ ਮਹਿੰ ਚਲਿ ਆਏ। ਬਸੇ ਕਿਤਿਕ ਦਿਨ ਜਬਿ ਇਸ ਥਾਏਂ। ਕਰਤਿ ਪ੍ਰਤੀਖਨਿ ਤੋਹਿ ਜਨਮ ਕੀ। ਇਹਾਂ ਰਹਨਿ ਅਭਿਲਾਖਾ ਹਮ ਕੀ ॥ ੩੦ ॥ ਇਕ ਭੂਪਤਿ ਰਜਪੂਤ ਬਿਸਾਲਾ। ਦੇਸ਼ ਕਾਮਰੂ ਕੋ ਚਲਿ ਚਾਲਾ। ਮੰਤ੍ਰਨਿ ਤੇ ਕਰਿ ਤ੍ਰਾਸ ਘਨੇਰਾ। ਆਇ ਪਰਯੋ ਸ਼ਰਨੀ ਤਿਸ ਬੇਰਾ ॥ ੩੧॥ ਪੂਰਬ ਦਿਸ਼ਿ ਕੋ ਪਿਤਾ ਤੁਮਾਰੇ। ਹਮਹੁ ਤਜਾਗ ਕਰਿ ਤਬਹਿ ਪਧਾਰੇ। ਅਬਿ ਆਵਤਿ ਹੈਂ ਖ਼ਬਰ ਪਠਾਈ। ਮਿਲਹਿੰ ਕਾਲ ਚਿਰ ਮਹਿੰ ਹਰਖਾਈ[6] ॥ ੩੨ ॥ ਇੱਤਯਾਦਿਕ ਪੌਤ੍ਰੇ ਸੰਗ ਬਾਤੀ। ਕਰਤਿ ਰਹਤਿ ਸੁਪਤਹਿੰ ਜਬਿ ਰਾਤੀ।ਸੁਨਿ ਸੁਨਿ ਪਿਤਾ ਪਿਤਾਮੇ ਕਥਾ। ਨਿਤ ਅਨੰਦਤਾ ਉਦਤਹਿ ਤਥਾ ॥ ੩੩ ॥ ਚੰਚਲ ਹੋਇ ਹੋਇ ਤਿਸ ਬਾਰੀ। ਦੁਹਿੰ ਮਾਤਨਿ ਸੋਂ ਕਰਹਿੰ ਉਚਾਰੀ। 'ਅਪਨੋ ਦੇਸ਼ ਪੰਜਾਬ

[1]ਚਾਹ ਕੇ ਦਿਤੀ। [2]ਝਗੜਦਾ ਹੈ। [3]ਸ਼੍ਰੀ ਗੁਰੂ ਹਰਿ ਗੋਬਿੰਦ ਜੀ। [4]ਸਸਕਾਰ ਕੀਤਾ। [5]ਆਪਣੀ ਮੁੱਲ ਲਈ। [6]ਬੜਿਆਂ ਚਿਰਾਂ ਪਿੱਛੋਂ ਹੁਣ ਆਨੰਦ ਹੋ ਕੇ ਮਿਲਾਂਗੇ।

ਮਹਾਨਾ। ਕਹਹੁ,ਕਥਹਿ ਤਹਿੰ ਕਰਹਿੰ ਪਯਾਨਾ? ॥੩੪॥ ਉਤ ਹੀ ਬਸਹਿੰ ਅਨੰਦਤਿ ਸਦਾ। ਬਡੇ ਬਸੈਂ ਜਿਸ ਦਿਸ਼ਿ ਜਦ ਕਦਾ[1]।ਇਸ ਬਿਧਿ ਕਹਿ ਕਹਿ ਨਿਤ ਉਮਗਾਵੈਂ। 'ਮਿਲਹਿੰ ਪਿਤਾ ਤਬਿ ਤਿਤਹਿ ਸਿਧਾਵੈਂ' ॥੩੫॥ ਕਈ ਬਾਰ ਪਰਚਾਵਨਿ ਹੋਤ। ਥਿਰਤਾਵਨਿ ਨਿਜ ਨਿਕਟਿ ਨਿਕੇਤ[2]। ਦੇਸ਼ ਪੰਜਾਬ ਕਥਾ ਕੋ ਕਹੈਂ। ਮਾਤ ਸੁ ਦਾਦੀ ਦੇਖਤਿ ਰਹੈਂ ॥੩੬॥ ਕਬਹਿੰ ਸਨੇਹ ਦੁਲਾਰਨਿ ਘਨੋ। ਕ੍ਰਿਸ਼ਨ ਪੁੱਤ੍ਰ ਕੋ ਜਸੁਧਾ ਮਨੋ। ਜਥਾ ਜੰਗ ਮਹਿੰ ਤ੍ਰਾਸ ਘਨੇਰੇ। ਉਚਰ ਸੁਨਾਵਤਿ ਹੈਂ ਬਹੁ ਬੇਰੇ ॥੩੭॥ 'ਕਰਹਿੰ ਬਾਦ ਤਿਸ ਦੇਸ਼ ਬਿਸਾਲਾ। ਭਯੋ ਬਿਖਾਦ ਤਹਾਂ ਬਹੁ ਕਾਲਾ। ਆਇ ਦੇਸ਼ ਇਸ ਮਹਿੰ ਸੁਖ ਪਾਏ। ਸਿਖ ਸੇਵਕ ਸਭਿ ਥਲ ਸਮੁਦਾਏ ॥ ੩੮ ॥ ਅਨਿਕ ਅਕੋਰਨ ਕੋ ਅਰਪੰਤੇ। ਆਇਸੁ ਮਾਨਹਿੰ ਜਥਾ ਕਹੰਤੇ[3]। ਲੈਬੋ ਕਹਾਂ[4] ਪੰਜਾਬ ਮਝਾਰੇ। ਹੇ ਸੁਤ! ਇਤ ਦਿਸ਼ਿ ਬਸਹਿੰ ਸੁਖਾਰੇ' ॥ ੩੯ ॥ ਇਮ ਸਮੁਝਾਇ ਬਰਜਨਾ ਕਰਿਹੀਂ। ਤਊ ਆਪ ਬਹੁ ਬਾਰਿ ਉਚਰਿਹੀਂ। 'ਤਹਾਂ ਚਲਨਿ ਚਿਤ ਚਹਤਿ ਹਮਾਰੋ। ਜਹਾਂ ਬੀਸ ਸੋਢੀ ਉਜਿਯਾਰੋ' ॥੪੦॥ ਇਸ ਪ੍ਰਕਾਰ ਬਹੁ ਬਾਰਿ ਪ੍ਰਸੰਗ। ਹੋਤਿ ਭਯੋ ਗੁਰ ਜਨਨੀ ਸੰਗ। ਦਿਨ ਪ੍ਰਤਿ ਵਧਹਿ ਸਰੀਰ ਬਿਸਾਲਾ। ਖੇਲਤਿ ਬਿਚਰਤਿ ਬਾਲਿਕ ਜਾਲਾ[5] ॥ ੪੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਸ੍ਰੀ ਗੁਰ ਮਾਤਾ ਜੀ ਕਹਨਿ ਸੁਨਨਿ' ਪ੍ਰਸੰਗ ਬਰਨਨੰ ਨਾਮ ਦ੍ਵੈਬਿੰਸਤੀ ਅੰਸੁ ॥੨੨॥

੨੩. [ਗੁਰੂ ਜੀ ਵਾਪਸ ਪਟਣੇ ਆਏ]।

ਦੋਹਰਾ ॥ ਕਰਤਿ ਕੁਛ ਦਿਨ ਪ੍ਰਤਿ ਮਜਲ ਗੁਰੂ ਸਮੇਤ ਨਰੇਸ਼। ਪਹੁੰਚੇ ਪਟਣੇ ਆਨਿ ਕਰਿ ਭਯੋ ਅਨੰਦ ਵਿਸ਼ੇਸ਼ ॥ ੧ ॥ ਚੌਪਈ ॥ ਲਸ਼ਕਰ ਕੇ ਡੇਰੇ ਸਮੁਦਾਇਉਤਰੇ ਪੁਰਿ ਤੇ ਬਾਹਰਿ ਆਇ। ਬਿਸ਼ਨ ਸਿੰਘ ਨ੍ਰਿਪ ਉਤਰਨਿ ਕਰਜੋ। ਸਤਿਗੁਰ ਨਿਕਟਿ ਹੋਤਿ ਭਾ ਖਰਜੋ ॥ ੨ ॥ 'ਸਾਹਿਬਜ਼ਾਦੇ ਕੋ ਮੈਂ ਦਰਸ਼ਨ। ਕਰਜੋ ਚਹਤਿ ਹੌਂ, ਚਰਨ ਸਪਰਸ਼ਨ। ਅਧਿਕ ਲਾਲਸਾ ਰਹਿ ਉਰ ਮੇਰੇ। ਪ੍ਰਾਪਤ ਹੋਹਿ ਮੋਹਿ ਇਸ ਬੇਰੇ' ॥ ੩ ॥ ਠਾਢੇ ਸਤਿਗੁਰ ਨਦੀ ਕਿਨਾਰੇ। ਸੁਨਿ ਨਰੇਸ਼ ਤੇ ਬਾਕ ਉਚਾਰੇ। 'ਹਮ ਭੀ ਮਿਲਹਿੰ ਜਾਇ ਕਰਿ ਕਾਲੀ। ਇਹਾਂ ਬਿਤਾਵਹਿੰ ਰਾਤਿ ਉਜਾਲੀ*' ॥੪॥ ਸੁਧ ਕਹਿ ਪਠੀ ਮਾਤ ਕੇ ਤੀਰ। ਡੇਰਾ ਪਰਜੋ ਨਦੀ ਕੇ ਤੀਰ। 'ਮਿਲਹਿੰ ਪ੍ਰਾਤਿ ਕੋ' ਸੁਨਿ ਸੁਧਿ

[1]ਜਦੋਂ ਕਦੋਂ ਵਸਦੇ ਰਹੇ ਹਨ। [2]ਆਪਣੇ ਪਾਸ ਟਿਕਾਵਣ ਲਈ ਕਿ ਘਰ ਦੇ ਵਿਚ ਕੋਲ ਰਹਿਣ। [3]ਜਿਵੇਂ (ਅਸੀਂ) ਕਹਿੰਦੇ ਹਾਂ। [4]ਕੀ ਲੈਣਾ ਹੈ? [5]ਬਹੁਤਿਆਂ ਬਾਲਾਂ ਨਾਲ। [6]ਚਾਨਣੀ ਰਾਤ। *ਪਾਃ—ਸੁਖਾਲੀ।

ਹਰਖੀ। ਦਰਬ ਦਾਨ ਕੀ ਧਾਰਾ ਬਰਖੀ ॥ ੫ ॥ ਜਾਚਕ ਗਨ ਹਕਾਰ ਕਰਿ ਦੀਨਿ। ਸੁਤ ਸਨੇਹ ਜਿਸ ਕੋ ਮਨ ਪੀਨ[1]। ਲੈ ਪੌਤ੍ਰੇ ਕੋ ਅੰਕ, ਸੁਨਾਵੈ[2]। 'ਤੇਰੋ ਪਿਤਾ ਭੋਰ ਕੋ ਆਵੈ' ॥ ੬॥ ਅਤਿ ਅਨੰਦ ਸੁਨਿ ਸੁਨਿ ਸਭਿ ਕੀਨਾ। ਸੋਵਕ ਸਿੱਖ ਮਿਲੇ ਸੁਖ ਪੀਨਾ। ਚਿਰੰਕਾਲ ਮੈਂ ਹਟਿ ਗੁਰ ਆਏ*। ਦੇਤਿ ਬਧਾਈ ਮਿਲਿ ਸਮੁਦਾਏ ॥ ੭ ॥ ਉਤਸਵ ਕਰਤੇ ਰਾਤਿ ਬਿਤਾਈ। ਜਾਗੇ ਪਿਖਿ ਪ੍ਰਭਾਤਿ ਹੁਇ ਆਈ। ਸ਼੍ਰੀ ਗੁਜਰੀ ਕਰਿ ਨੀਰ ਉਸ਼ਨ ਕੋ[3]। ਪੁੱਤ੍ਰ ਸ਼ਨਾਨਹਿ ਮਰਦਤਿ[4] ਤਨ ਕੋ ॥ ੮ ॥ ਬਹੁਰ ਬਸਤ੍ਰ ਬਰ ਬਹੁਤ ਬਰਨ ਕੋ[5]। ਪਹਿਰਾਵਤਿ ਦੁਤਿ ਹੇਤੁ ਕਰਨ ਕੋ[6]। ਕੰਚਨ ਕੁੰਡਲ ਜਟਤਿ ਜਵਾਹਰ। ਮੁਕਤਾ ਉੱਜਲ ਦਿਪਤਹਿਂ ਜ਼ਾਹਰ[7] ॥ ੯ ॥ ਗੋਲ ਬਿਸਾਲ ਆਬ[8] ਬਡ ਖਰੀ। ਮੁਖ ਮੰਡਲ ਪਰ ਸ਼ੋਭਾ ਕਰੀ। ਸਿਰ ਪਰ ਚੀਰਾ[9] ਚਾਰੁ ਸੁਹਾਵਾ।ਜਿਗਾ ਬੰਧਿ ਕਰਿ ਬਹੁ ਦੁਤਿ ਪਾਵਾ ॥੧੦ ॥ ਲਘੁਮਾਲਾ ਮੁਕਤਨਿ ਕੀ ਲਰੀ। ਲੋਲਕ[10] ਲਟਕਤਿ ਸਬਜ਼ੇ ਜ਼ਰੀ[11]। ਹੀਰੇ ਬਿਚ ਦਮਕਹਿਂ ਬਹੁ ਮੋਲੇ। ਦਿਪਤਹਿਂ ਇਤ ਉਤ ਉਰ ਪਰ† ਡੋਲੇ ॥ ੧੧ ॥ ਨਵ ਰਤਨੇ ਬਾਹੁਨਿ ਬੰਧਵਾਏ। ਜਨੁ ਨਵ ਗਿਹ ਭੁਜ ਸੋਂ ਲਪਟਾਏ। ਕੰਕਨ ਕੰਚਨ[12] ਦਿਪਹਿਂ ਜਰਾਊ। ਜੁਗ ਕਰ ਮਹਿਂ ਸੁੰਦਰ ਪਹਿਰਾਊ ॥੧੨॥ ਝੀਨੇ[13] ਅੰਬਰ ਕੋ ਗਰ ਜਾਮਾ। ਪਹਿਰਾਯਹੁ ਸ਼ੋਭਤਿ ਅਭਿਰਾਮਾ। ਜ਼ਰੀਦਾਰ ਜਿਸ ਕੋ ਜੁਗ ਛੋਰ[14]‡। ਡਾਰਿ ਸਿਕੰਧ[15] ਤਰੇ ਕੋ ਛੋਰਿ॥੧੩॥ ਇਮ ਸਜਾਇ ਕਰਿ ਸੁੰਦਰ ਸਾਰੇ। ਸਮੁਝਾਵਤਿ ਦੇ ਸੀਖ ਉਦਾਰੇ। 'ਤੋਹਿ ਪਿਤਾ ਕੇ ਸਾਥ ਨਰੇਸ਼ੁ। ਐਹੈ ਨਰ ਗਨ ਸੰਗ ਵਿਸ਼ੇਸ਼ੁ ॥ ੧੪ ॥ ਕਰਿ ਬੰਦਨ ਪਿਤ ਅੰਕ ਥਿਰੀਜੈ। ਨ੍ਰਿਪ ਕੇ ਸੰਗ ਬੋਲਿਬੋ ਕੀਜੈ'। ਇਮ ਘਰ ਮੈਂ ਫਰਸ਼ਾਦਿਕ[16]

---

[1]ਤਕੜਾ। [2]ਸੁਣਾਂਵਦੇ ਹਨ। [3]ਗਰਮ ਪਾਣੀ ਕਰਕੇ। [4]ਮਲ ਮਲਕੇ। [5]ਕਈ ਰੰਗਾਂ ਦੇ। [6]ਭਾਵ ਸਜਾਵਣ ਨੂੰ। [7]ਜ਼ਾਹਰ ਪ੍ਰਕਾਸ਼ਦੇ ਹਨ। [8]ਭਾਵ, ਚਮਕ। [9]ਦਸਤਾਰ। [10]ਲਟਕਣ। ਇਥੇ ਕੁੰਡਲ ਤੋਂ ਮੁਰਾਦ ਲੋਲਕ ਦੀ ਨਹੀਂ ਕਿਉਂਕਿ ਅੰਕ ੮ ਵਿਚ ਕੁੰਡਲ ਗਿਣ ਆਏ ਹਨ ਤੇ ਇੱਥੇ ਮਾਲਾ ਦੀ ਵਜਾਖਜਾ ਵਿਚ ਪਦ ਆਇਆ ਹੈ ਤੇ ਅਖੀਰ ਵਿਚ ਕਹਿੰਦੇ ਹਨ 'ਉਰ ਪਰ ਡੋਲੇ' ਸੋ ਮੁਰਾਦ ਮਾਲਾ ਦੇ ਸੁੱਚੇ ਜੁੜਾਉ ਲਟਕਣ ਤੋਂ ਹੀ ਹੈ। [11]ਜੜੇ ਹੋਏ (ਅ) ਜ਼ਰੀ ਦੇ ਨਾਲ। [12]ਸੋਨੇ ਦੇ ਕੜੇ। [13]ਬ੍ਰੀਕ। [14]ਦੋਵੇਂ ਪੱਲੇ। [15]ਮੋਢਿਆਂ ਤੇ। [16]ਫਰਸ਼ ਆਦਿਕ।

*ਪਾ:—ਲੈ ਪੌਤ੍ਰੇ ਕੋ ਅੰਕ ਸਮਾਏ। †ਪਾ:—ਕੋ। ‡ਪਾ:—ਓਰ।

ਤਯਾਰੀ। ਕਰਤਿ ਭਏ ਪਰਤੀਖਨ ਧਾਰੀ[1] ॥ ੧੫ ॥ ਉਤ ਸਤਿਗੁਰ ਕਰਿ ਸੌਚ ਸ਼ਨਾਨਾ। ਨਿਤ ਕੋ ਨੇਮ ਠਾਨਿ ਮਨ ਧਯਾਨਾ। ਬਿਸ਼ਨ ਸਿੰਘ ਨ੍ਰਿਪ ਤਯਾਰੀ ਕੀਨਿ। ਬਸਤ੍ਰ ਸ਼ਸਤ੍ਰ ਤਨ ਪਹਿਰ ਸੁ ਲੀਨਿ ॥ ੧੬ ॥ ਸ਼੍ਰੀ ਗੁਰ ਤੇਗ ਬਹਾਦਰ ਪਾਸ। ਆਇ ਬਿਰਮੋ ਕਰਿ ਦਰਸ਼ਨ ਆਸ। ਬਸਤ੍ਰ ਪਹਿਰਿ ਗੁਰ ਹ੍ਵੈ ਕਰਿ ਤਯਾਰ। ਢਿਗ ਅਨਾਇ ਸ਼ਿਵਕਾ ਅਸਵਾਰ[2] ॥ ੧੭ ॥ ਚਾਢਿ ਤੁਰੰਗ ਪਰ ਚਾਲਿ ਨ੍ਰਿਪਾਲਾ। ਭਏ ਸੈਂਕਰੋ ਮਾਨਵ ਨਾਲਾ। ਪੁਰਿ ਬਜ਼ਾਰ ਕਹੁ ਆਵਤਿ ਚਲੇ। ਨਿੰਮ੍ਰੀ ਹੋਤਿ ਬ੍ਰਿੰਦ ਨਰ ਮਿਲੇ ॥ ੧੮ ॥ ਪਟਨੇ ਕੀ ਸੰਗਤਿ ਸਮੁਦਾਇ। ਪ੍ਰਾਤਿ ਹੋਤਿ ਹੀ ਮਿਲਿ ਇਕ ਥਾਇ।ਸ਼੍ਰੀ ਗੋਬਿੰਦ ਸਿੰਘ ਕੋ ਢਿਗ ਆਈ। ਅਨਿਕ ਪ੍ਰਕਾਰ ਪ੍ਰਸ਼ਾਦਿਨਿ ਲਯਾਈ ॥ ੧੯ ॥ ਭਈ ਭੀਰ ਸਭਿ ਅੰਙਨ ਮਾਂਹਿ। ਕੋਤਿਕ ਕੋਸ਼ਠ ਪਰ ਚਰਿ ਜਾਹਿਂ। ਭੀਤਨਿ ਪਰ ਆਰੂਢਤਿ ਕੋਈ। ਬੈਠਹਿਂ ਜਹਾਂ ਦਰਸ ਗੁਰ ਹੋਈ ॥ ੨੦ ॥ ਬੋਲਤਿ ਅੱਗੂ ਨਕੀਬ ਚਲੰਤੇ। ਦੁੰਦਭਿ ਸ਼ਬਦ ਉਤੰਗ ਉਠੰਤੇ।ਇਮ ਆਵਤਿ ਗੁਰ ਅਰੁ ਨਰਮੋਰ[3]। ਪਹੁੰਚੇ ਜਬਹਿ ਸਦਨ ਕੇ ਪੋਰ ॥੨੧॥ ਸਭਾ ਖਰੀ ਹੋਈ ਤਤ-ਕਾਲਾ।ਅੰਕ ਉਠਾਇ ਕ੍ਰਿਪਾਲ ਕ੍ਰਿਪਾਲਾ[4]।ਪਿਤ ਕੇ ਪਾਇਨ ਪਾਇ ਉਠਾਯੋ। ਪਿਖੇ ਪਰਸਪਰ ਨੇਹੁ ਵਧਾਯੋ॥੨੨॥ ਪੂਰਬ ਜਨਮ ਪਿਤਾ ਜਿਮ ਭਏ। ਨਾਮ ਸੁ ਮੁੰਡ ਮੁਨੀ ਤਬਿ ਥਿਏ।ਦੁਸ਼ਟ ਦਮਨ ਨਿਜ ਪੁੱਤ੍ਰ ਉਪਾਯੋ।ਲਾਖਹੁ ਬਰ-ਖਨ ਤਪ ਬਲ ਲਾਯੋ*॥੨੩॥ਅੰਸ ਅਕਾਲਪੁਰਖ ਕੀ ਆਇ।ਧਰਜੋ ਸਰੂਪ ਤੇਜਸਮੁਦਾਇ।ਸਿੰਘ ਖਾਲ ਸੋ[5] ਉਤਪਤ ਹੋਵਾ*।ਬਨ ਰਾਖਸ਼ ਕੋ ਦਲ ਬਲ ਖੋਵਾ ॥੨੪॥ ਤਬਿ ਕੇ ਬਿਛੁਰੇ ਭਾ ਅਬਿ ਮੇਲਾ। ਜਨੁ ਬ੍ਰਹਮਗ੍ਯਾਨ ਅਨੰਦ ਸੁਹੇਲਾ[6]।ਸ਼੍ਰੀ ਨਾਨਕ ਕੀ ਜੋਤਿ ਮਝਾਰੀ।ਸ਼੍ਰੀਗੁਰ ਤੇਗਬਹਾਦਰਧਾਰੀ॥੨੫॥ ਤਿਸੀ ਅੰਸ਼ ਮਹਿਂ ਚਾਹਤਿ ਮੇਲੀ[7]। ਦੇਖਤਿ ਸੁਤ ਕੀ ਦੁਤਿ ਸੁਖ ਝੇਲੀ[8]। ਬੈਠਿ ਗਏ ਤਬਿ ਸਤਿਗੁਰ ਗਾਦੀ।ਮਿਲਿ ਸਭਿਹਿਨਿ ਕੇ ਉਰ ਅਹਿਲਾਦੀ ॥੨੬॥ਬਿਸ਼ਨ ਸਿੰਘ ਨ੍ਰਿਪ ਢਿਗ ਹੁਇ ਆਯੋ।ਪਿਖਿ ਸਰੂਪ ਪਾਇਨਿ ਲਪ-

---

[1]ਉਡੀਕ ਨਾਲ। [2]ਪਾਲਕੀ ਉਤੇ ਸਵਾਰ ਹੋਏ। [3]ਗੁਰੂ ਜੀ ਅਤੇ ਰਾਜਾ। [4]ਮਾਮਾ ਜੀ ਨੇ ਕ੍ਰਿਪਾਲੂ ਜੀ ਨੂੰ ਗੋਦੀ ਉਠਾਇਆ। [5]ਸ਼ੇਰ ਦੀ ਖੱਲ ਤੋਂ। [6]ਮਾਨੋਂ ਬ੍ਰਹਮ ਗਿਆਨ ਤੇ ਆਨੰਦ ਸ਼ੋਭ ਰਹੇ ਹਨ। [7]ਭਾਵ ਗੁਰੂ ਨਾਨਕ ਦੀ ਅੰਸ਼ ਵਿਚ ਮੇਲਿਆ ਚਾਹੁੰਦੇ ਹਨ (ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ)। [8]ਸੁਖ ਵਿਚ ਮਿਲੀ ਹੋਈ ਬ੍ਰਿਤੀ।

*ਦੇਖੋ ਰਾਸ ੧੧ ਅੰਸੂ ੫੧ ਅੰਕ ੯ ਦੀ ਹੇਠਲੀ ਟੂਕ।

ਟਾਯੋ।ਦਿਪਹਿ ਤੇਜ ਬਿਚ ਲੋਚਨ ਐਸੇ। ਰੰਗ, ਬਿਲੌਰ ਪਾਤ੍ਰ ਮਹਿੰ ਜੈਸੇ[1]॥ ੨੭॥ਚੰਚਲ ਅਧਿਕ ਸਲੌਨੀ[2] ਸੂਰਤਿ। ਮਨਹੁ ਬੀਰ ਰਸ ਧਾਰੀ ਮੂਰਤਿ। ਕਹਤਿ ਭਯੋ"ਇਹ ਸ਼ਾਹਿਬਜ਼ਾਦਾ।ਰਿਪੁ ਗਨ ਘਾਇਕ ਹੁਇ ਜਿਮ ਦਾਦਾ[3]। ॥ ੨੮ ॥ ਆਪ ਸ਼ਾਂਤਿਕੀ ਬ੍ਰਿੱਤ ਉਦਾਰੀ। ਇਹ ਬਡ ਬੀਰ ਬਨਹਿੰ ਭੁਜ ਭਾਰੀ। ਇਨ ਕੀ ਆਕ੍ਰਿਤ[4] ਇਮ ਦਿਪਤਾਵੈ। ਸਖਾ ਸਹਾਇਕ ਅਰਿਨਿ ਖਪਾਵੈ[5]॥੨੯॥ਬਿਸ਼ਨ ਸਿੰਘ ਤਬਿ ਦਏ ਬਿਭੂਖਨ।ਅਪਨੇ ਕਰ[6]ਪਹਿਰਾਇ ਅਦੂਖਨ[7]। ਕੰਕਨ ਕੰਚਨ ਜਟਤਿ ਜਰਾਏ।ਦੋਨਹੁੰ ਹਾਥਨਿ ਮੈਂ ਪਹਿਰਾਏ ॥ ੩੦ ॥ ਮੁਕਤਾ ਮਾਲ ਬਿਸਾਲ ਉਜਾਲੀ। ਗਰ ਪਹਿਰਾਇ ਮਹਾਂ ਦੁਤਿ ਵਾਲੀ। ਪਸ਼ਮੰਬਰ ਦੇ ਬਰਨ ਬਰਨ ਕੇ। ਨਿਜ ਕਰ ਧਰੇ ਸਮੀਪ ਚਰਨ ਕੇ ॥ ੩੧ ॥ ਕੁਸ਼ਲ ਪ੍ਰਸ਼ਨ ਦੁਇ ਦਿਸ਼ਿ ਤੇ ਹੋਏ। ਹੇਰਤਿ ਥਿਰੇ ਘੋਰ ਸਭਿ ਕੋਏ। ਕਰੈਂ ਦਰਸ ਕੋ ਅਰਪਿ ਉਪਾਇਨ। ਕੋ ਢਿਗ ਪਹੁੰਚਹਿ ਪਰਸਹਿ ਪਾਇਨ[8]॥ ੩੨ ॥ ਸਤਿਗੁਰ ਜਥਾ ਜੋਗ ਸਤਿਕਾਰੇ। ਮ੍ਰਿਦੁਲ ਬਾਕ ਤੇ ਸਭਿ ਬੈਠਾਰੇ। ਜਾਚਕ ਗਨ ਕੋਤਿਕ ਚਲਿ ਆਏ। ਜਾਚਤਿ ਊਚੇ ਸ਼ਬਦ ਸੁਨਾਏ॥ ੩੩ ॥ ਤਬਿ ਨ੍ਰਿਪ ਬ੍ਰਿੰਦ ਦਰਬ ਕਰ ਧਾਰਜੋ। ਸਾਹਿਬ-ਜ਼ਾਦੇ ਊਪਰ ਵਾਰਜੋ। ਪੁਨ ਨਿਜ ਚਾਕਰ ਕੇ ਕਰ ਦੀਨਿ। ਕਹਜੋ 'ਖਰਾ-ਇਤ ਕਰਿ ਗਨ ਦੀਨ[9] ॥੩੪॥ ਇਕ ਥਲ ਖਰੇ ਕਰੇ ਸਭਿ ਮੰਗਤ।ਦਯੋ ਦਰਬ ਕੋ ਥਿਰ ਕਰਿ ਪੰਗਤਿ। ਢਾਢੀ ਡੋਮ ਕਲਾਵਤ[10] ਆਏ।ਭਾਟ ਆਦਿ ਸਗਰੇ ਧਨ ਪਾਏ॥ ੩੫ ॥ ਜੈ ਜੈ ਕਾਰ ਸੁਜਸੁ ਕੋ ਕਰੈਂ। ਦੇਖਿ ਗੁਰਨਿ ਕਹੁ ਆਨੰਦ ਧਰੈਂ। ਚਾਰ ਘਰੀ ਲਗਿ ਥਿਰ ਭੇ ਸਾਰੇ। ਚਹੁੰ ਦਿਸ਼ਿ ਰਹੇ ਗੁਰੂ ਪਰਵਾਰੇ ॥ ੩੬ ॥ ਰਿਦੈ ਅਨੰਦਤਿ ਹੁਇ ਮਹਿਪਾਲਾ। ਕਰਿ ਬੰਦਨ ਗਮਨਜੋਂ ਤਿਸ ਕਾਲਾ। ਉਚਰਤਿ ਮਗ ਤਾਰੀਫ[11] ਬਿਸਾਲਾ। ਅਪਨੇ ਸੰਗ ਜਿ ਮਾਨਵ ਜਾਲਾ ॥ ੩੭ ॥ 'ਧੰਨ ਗੁਰੂ ਅਰੁ ਗੁਰੁ ਕੋ ਨੰਦ। ਮੈਂ ਦਰਸ਼ਨ ਕਰਿ ਭਯੋ ਅਨੰਦ। ਜਿਨ ਕੀ ਕਰੁਨਾ ਤੇ ਸਰ ਕਰਯੋ। ਦੇਸ਼ ਕਾਮਰੂ ਜੋ ਬਹੁ ਅਰਯੋ ॥ ੩੮ ॥ ਜੀਵ ਦਾਨ ਮੋਕਹੁ ਗੁਰ ਦੀਨਾ। ਨਤੁ ਕਿਸਨੇ ਮਮ ਜੀਵਨ ਚੀਨਾ[12]। ਮਿਲੋਂ ਸ਼ਾਹੁ ਸੋ ਮਾਨ ਸਮੇਤ।ਲੇ ਆਇਸੁ ਕੋ ਚਲੋਂ

[1]ਬਿਲੌਰੀ ਭਾਂਡੇ ਵਿਚ ਜਿਵੇਂ ਰੰਗ ਚਮਕਦਾ ਹੈ। [2]ਸੁੰਦਰ। [3]ਗੁਰੂ ਹਰਿ ਗੋਬਿੰਦ ਜੀ ਸਮ। [4]ਸ਼ੋਭਾ, ਸਰੂਪ। [5]ਮਿੱਤ੍ਰਾਂ ਦੇ ਸਹਾਇਕ ਹੋਣਗੇ ਤੇ ਵੈਰੀਆਂ ਦੇ ਖਪਾਵਣ ਵਾਲੇ। [6]ਹੱਥੀਂ। [7]ਗੁਰੂ ਜੀ ਨੂੰ। [8]ਚਰਨਾਂ ਨੂੰ। [9]ਗਰੀਬਾਂ ਨੂੰ। [10]ਮਰਾਸੀ, ਡੂੰਮ ਤੇ ਕਲੌਂਤ। [11]ਉਸਤਤੀ। [12]ਨਹੀਂ ਤਾਂ ਮੈਨੂੰ ਜੀਂਵਦਾ ਕਿਸ ਵੇਖਣਾ ਸੀ।

ਨਿਕੇਤ' ॥ ੩੯ ॥ 'ਹੈ ਇਮ ਹੀ' ਸਭਿ ਮੰਤ੍ਰੀ ਕਹੈਂ। 'ਤੁਮਰੇ ਭਾਗ ਬਡੇ ਹਮ ਲਹੈਂ। ਜਿਸ ਤੇ ਇਸ ਦਿਸ਼ਿ ਕੋ ਗੁਰ ਆਏ। ਕਾਜ ਤੁਹਾਰੇ ਸਭਿ ਸਫਲਾਏ' ॥ ੪੦ ॥ ਇੱਤਯਾਦਿਕ ਬਹੁ ਜਸੁ ਕੋ ਕਰਯੋ। ਬਿਸ਼ਨਸਿੰਘ ਡੇਰੇ ਨਿਜ ਥਿਰਯੋ। ਤਨ ਮਨ ਤੇ ਸਤਿਗੁਰ ਕੋ ਦਾਸ। ਜਿਨ ਤੇ ਪੂਰਨ ਭੀ ਉਰ ਆਸ ॥ ੪੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਪਟਣੇ ਪ੍ਰਵੇਸ਼ ਸ੍ਰੀ ਸਤਿਗੁਰੂ' ਪ੍ਰਸੰਗ ਬਰਨਨੰ ਨਾਮ ਤੀਨ ਬਿੰਸਤੀ ਅੰਸੂ ॥ ੨੩ ॥

੨੪. [ਪਟਣੇ ਨਿਵਾਸ। ਰਾਜਾ ਵਿਦਾ]।

ਦੋਹਰਾ ॥ ਸ਼੍ਰੀ ਸਤਿਗੁਰ ਥਿਰ ਸਭਾ ਮਹਿੰ ਸੰਗਤਿ ਦਰਸ਼ਨ ਦੀਨਿ। ਅਰਪਿ ਉਪਾਇਨ ਸਭਿ ਮਿਲੇ ਪੂਰ ਕਾਮਨਾ ਕੀਨਿ ॥ ੧ ॥ ਚੌਪਈ ॥ ਪੁਨ ਉਠਿ ਗਮਨੇ ਲੇ ਸੁਤ ਸਾਥ। ਜਨਨੀ[1] ਨਿਕਟਿ ਗਏ ਗੁਰੁ ਨਾਥ। ਨੰਮ੍ਰਿ ਹੋਇ ਕਰਿ ਸੀਸ ਨਿਵਾਯੋ। ਪਿਖਿ ਨੰਦਨ ਦ੍ਰਿਗ ਮਹਿੰ ਜਲ ਛਾਯੋ ॥ ੨ ॥ ਅਧਿਕ ਬ੍ਰਿਧਾ ਸੁਤ ਪ੍ਰੇਮ ਬਿਸਾਲਾ। ਸੁਤ ਅੰਗਨਿ[2] ਪਰਸਹਿ ਕਰ ਨਾਲਾ। ਆਸ਼ਿਖ ਦੇਤਿ 'ਪੁੱਤ੍ਰ ਤੁਮ ਜੀਵਹੁ। ਸਹਤਿ ਅਨੰਦ ਬਡੀ ਬਧ ਥੀਵਹੁ। ॥ ੩ ॥ ਸੁਖ ਪਾਵਹੁ ਸਭਿ ਰੀਤਿ ਸੁਭਾਇਕ। ਸ਼੍ਰੀ ਨਾਨਕ ਜੀ ਸਦਾ ਸਹਾਇਕ'। ਤਬਿ ਗੁਜਰੀ ਪਹੁੰਚੀ ਕਰ ਜੋਰੇ।ਨੰਮ੍ਰਿ ਹੋਇ ਪਤਿ ਚਰਨ ਨਿਹੋਰੇ ॥ ੪ ॥ ਦਾਸੀ ਦਾਸ ਨਮੋ ਸਭਿ ਕਰਿਕੈ। ਰਹੇ ਗੁਰੂ ਕੋ ਰੂਪ ਨਿਹਰਿਕੈ। ਸਾਹਿਬਜ਼ਾਦੇ ਕੀ ਦਿਸ਼ਿ ਸਾਰੇ। ਤਿਸ ਛਿਨਸਤਿਗੁਰ ਸਹਤਿ ਨਿਹਾਰੇ॥੫॥ ਬੂਝੈਂ 'ਇਤਹੁੰ ਪਿਤਾ ਜੀ ਗਏ। ਕਿਤਿਕ ਦੂਰ ਲੌ ਪ੍ਰਾਪਤਿ ਭਏ ? ਸਾਗਰ ਬੇਲਾ[3]ਲਗਿ ਅਵਿਲੋਕਾ।ਕਿਧੌਂ ਉਰੇ ਹੀ ਜਾਵਨਿ ਰੋਕਾ[4]? ॥੬॥ ਕੌਨ ਦੇਸ਼ ਹਿਤ ਗਏ ਲਰਾਈ ? ਭਈ ਕਿ ਨਹੀਂ ਮਿਲੇ ਰਿਪੁ ਆਈ ?' ਮਧੁਰ ਪੁੱਤ੍ਰ ਕੇ ਬਾਕ ਸੁਹਾਏ। ਸੁਨਿ ਸਤਿਗੁਰੂ ਬ੍ਰਿਤਾਂਤ ਬਤਾਏ ॥ ੭ ॥ 'ਦੇਸ਼ ਕਾਮਰੂ ਮੰਤ੍ਰਨਿ ਜੋਰ। ਗੁਰ ਕੇ ਸਿੱਖ ਬਸਹਿ ਤਿਸ ਠੌਰ।ਸ਼੍ਰੀ ਨਾਨਕ ਪਹੁੰਚੇ ਇਕ ਕਾਲ। ਬਾਲਾ ਮਰਦਾਨਾ ਜੁਗ ਨਾਲ ॥ ੮ ॥ ਪੁਰਿ ਕੇ ਵਹਿਰ ਗੁਰੂ ਟਿਕ ਤਹੇ। ਸਿੱਖੀ ਪ੍ਰਗਟਾਵਨਿ ਕੋ ਕਹੇ। ਤ੍ਰਿਖਾ ਲਗੀ ਮਰਦਾਨੇ ਜਾਨੀ। ਗਮਨੌਂ ਪੁਰਿ ਹਿਤ ਪੀਵਨਿ ਪਾਨੀ ॥ ੯ ॥ ਤਹਿੰ ਮੇਢਾ ਕਰਿ ਬੰਧਨਿ ਕੀਨਾ। ਸ਼੍ਰੀ ਨਾਨਕ ਜਬਿ ਐਸੇ ਚੀਨਾ। ਗਏ ਛੁਡਾਵਨਿ ਤ੍ਰਿਯ ਉਤਲਾਈ[5]। ਗੁਰ

[1]ਮਾਤਾ ਨਾਨਕੀ ਜੀ। [2]ਪੁੱਤਰ ਦੇ ਅੰਗਾਂ ਨੂੰ। [3]ਸਮੁੰਦਰ ਦਾ ਕੰਢਾ। [4]ਜਾਣਾ ਰੋਕ ਲਿਆ। [5]ਇਕ ਇਸਤ੍ਰੀ ਛੇਤੀ ਨਾਲ।

ਗਰ ਤਾਗਾ ਪਾਵਨਿ ਧਾਈ ॥ ੧੦ ॥ ਤਤਛਿਨ ਭੋਡ ਦੇਹਿ ਕੋ ਧਾਰਾ[1]। ਦੂਜੀ ਨੇ ਬਾਲਾ ਸੁ ਨਿਹਾਰਾ। ਤਿਸ ਢਿਗ ਪਹੁੰਚੀ ਸਰਮਾ ਬਨੀ[2]। ਪਿਖੀ ਤ੍ਰਿਯਾ ਆਏ ਤਿਨ ਧਨੀ[3] ॥ ੧੧ ॥ ਮਰਦਾਨੇ ਕੋ ਮਨੁਖ ਬਨਾਯੋ। ਗੁਰ ਪ੍ਰਤਾਪ ਕੋ ਤਿਨ ਲਖਿ ਪਾਯੋ। ਭਏ ਸਿੱਖ ਧੂਮਸਾਲਾ ਕਰੀ। ਭਾਉ ਪ੍ਰਤੀਤ ਭਗਤਿ ਕੀ ਧਰੀ॥੧੨॥ਤੁਰਕਨਿ ਤੇ ਮਵਾਸ[4] ਤਹਿੰ ਰਾਜਾ।ਮੰਤ੍ਰੂਨਿ ਤੇ ਨਰ ਕਰਹਿੰ ਕੁਕਾਜਾ। ਬਿਸ਼ਨ ਸਿੰਘ ਨ੍ਰਿਪ ਤਹਾਂ ਪਠਾਯੋ। ਇਹ ਡਰ ਕਰਿ ਹਮ ਸ਼ਰਨੀ ਆਯੋ ॥ ੧੩ ॥ ਗਯੋ ਸੰਗ ਲੈ ਕਾਰਜ ਸਰੇ[5]। ਦੁਹੂੰ ਦਿਸ਼ਿ ਮੇਲ ਹਮਹੁੰ ਤਿਨ ਕਰੇ। ਬਿਸ਼ਨ ਸਿੰਘ ਕੀ ਪਤ ਰਹਿ ਆਈ। ਹਟੇ ਜੀਤ ਕੀ ਬੰਬ ਬਜਾਈ[6] ॥ ੧੪ ॥ ਸੁਨਿ ਹਰਖਯੋ ਸਗਰੋ ਪਰਿਵਾਰ। ਅਨਿਕ ਭਾਂਤਿ ਕੋ ਕਰੇ ਅਹਾਰ। ਕਰਿ ਕਰਿ ਅਚਵਾਵਹਿੰ ਹਰਖਾਏ। ਪੁੱਤ੍ਰ ਸਮੇਤ ਗੁਰੂ ਤ੍ਰਿਪਤਾਏ ॥ ੧੫ ॥ ਸੰਗਤਿ ਪੁਰਿ ਪਟਣੇ ਕੀ ਆਵੈ। ਦਰਸ਼ਨ ਕਰਿ ਅਕੋਰ ਅਰਪਾਵੈ। ਗਏ ਦੇਸ਼ ਜਿਸ, ਬੂਝਹਿੰ ਬਾਤੀ[7]। ਸੁਨਿ ਸੁਨਿ ਜਸੁ ਕੋ ਕਹਿੰ ਬਹੁ ਭਾਂਤੀ ॥ ੧੬ ॥ 'ਤੁਮ ਬਿਨ ਕੌਨ ਕਰੈ ਸਰ ਜਾਇ। ਦੇਸ਼ ਕਾਮਰੂ ਮੰਤ੍ਰੂਨਿ ਬਾਇਂ। ਮਾਨ ਸਿੰਘ ਸੋ ਮਾਰੇ ਜਹਾਂ।ਅਪਰਨਿ ਕੀ ਗਿਨਤੀ ਕਹੁ ਕਹਾਂ' ॥ ੧੭ ॥ ਬਡੀ ਭੀਰ ਸਤਿਗੁਰ ਘਰ ਹੋਈ। ਆਵਹਿੰ ਅਨਿਕ ਜਾਹਿੰ ਚਲਿ ਕੋਈ। ਲਗਯੋ ਅੰਬਾਰ ਅਕੋਰਨ ਕੇਰੇ। ਜਿਤ ਕਿਤ ਮੰਗਲ ਵਧੇ ਵਧੇਰੇ ॥ ੧੮ ॥ ਰਹਨਿ ਲਗੇ ਸਤਿਗੁਰੁ ਨਿਜ ਧਾਮੂ। ਹੋਤਿ ਕੀਰਤਨ ਨਿਤ ਅਭਿਰਾਮੂ। ਤੀਨ ਦਿਵਸ ਤਹਿੰ ਬਸਯੋ ਨਰੇਸ਼ਾ। ਪਹੁੰਚਯੋ ਚਹੈ ਨਿਕਟਿ ਤੁਰਕੇਸ਼ਾ ॥ ੧੯ ॥ ਆਇ ਗੁਰੂ ਢਿਗ ਗ੍ਰੀਵ ਨਿਵਾਈ। ਸਭਿ ਬ੍ਰਿਤੰਤ ਕਹਿ ਲੀਨਿ ਬਿਦਾਈ। ਅਧਿਕ ਦਰਬ ਕੋ ਧਰਿ ਕਰਿ ਆਗੇ। ਬਿਨਤੀ ਭਨੀ ਪ੍ਰੇਮ ਰਸ ਪਾਗੇ ॥੨੦॥ 'ਕ੍ਰਿਪਾ ਤੁਮਾਰੀ ਤੇ ਜਸੁ ਪਾਯੋ। ਸੁਖ ਸਮੇਤ ਮੈਂ ਸਰ ਕਰਿ ਆਯੋ। ਅਬਿ ਤੁਰਕੇਸ਼ੁਰ ਨਿਕਟਿ ਸਿਧਾਊਂ। ਮਿਲਿ ਕਰਿ ਪੁਨ ਅਪਨੇ ਘਰ ਜਾਊਂ ॥ ੨੧ ॥ ਚਿਰੰਕਾਲ ਬੀਤਾ ਤੁਮ ਜਾਨੋ'। ਸੁਨਿ ਸਤਿਗੁਰ ਤਬਿ ਹੁਕਮ ਬਖਾਨੋ। 'ਗਮਨਹੁ ਜਾਹੁ ਦੇਸ਼ ਨਿਜ ਫੇਰ। ਸਿਮਰਹੁ ਸੱਤਿਨਾਮ ਸੁਖ ਹੇਰਿ ॥੨੨॥ ਬਿਘਨ ਪਰੇ ਸਤਿਗੁਰੂ ਅਰਾਧਹੁ। ਅਨਿਕ ਬਿਧਿਨਿ ਕੀ ਬਾਧਾ ਬਾਧਹੁ[7]। ਸੁਨਤਿ ਸੀਖ ਕੋ[8] ਬੰਦਨ ਠਾਨੀ।

[1]ਭਾਵ ਉਸ ਇਸਤ੍ਰੀ ਨੇ। [2]ਉਹ ਕੁੱਤੀ ਬਣ ਗਈ। [3]ਤਿਨ੍ਹ ਦੇ ਪਤੀ। [4]ਆਕੀ। [5]ਪੂਰਾ ਹੋਇਆ। [6]ਜਿਸ ਦੇਸ਼ ਗਏ ਸਨ ਉਥੋਂ ਦੀਆਂ ਗੱਲਾਂ ਪੁੱਛਦੇ ਹਨ। [7]ਪੀੜਾ ਦੂਰ ਕਰੋ। [8]ਸਿੱਖਜਾ ਨੂੰ ਸੁਣ ਕੇ।

ਬਿਛੁਰਿ ਨ ਸਾਕਹਿ ਪ੍ਰੀਤ ਮਹਾਨੀ ॥ ੨੩ ॥ ਲੇ ਆਗ੍ਯਾ ਕੋ ਆਯਹੁ ਛੇਰੇ[1]। ਲਸ਼ਕਰ ਤਮਾਰੀ ਕਰਿ ਤਿਸ ਬੇਰੇ। ਕਰਜੋ ਕੂਚ ਦਿੱਲੀ ਦਿਸ਼ਿ ਗਯੋ। ਮਿਲਜੋ ਸ਼ਾਹੁ ਘਰ ਪੁਨ ਪਠਿ ਦਯੋ ॥੨੪॥ ਸ਼੍ਰੀ ਗੁਰ ਤੇਗਬਹਾਦਰ ਤਬੈ। ਉਪਦੇਸ਼ਤਿ ਸੰਗਤਿ ਸਿਖ ਸਬੈ। ਨਾਨਾ ਕਰਹਿੰ ਕਾਮਨਾ ਪੂਰੀ। ਸਿਖੀ ਬਿਸਤਾਰੀ ਗੁਨ ਰੂਰੀ ॥ ੨੫ ॥ ਸੁਤ ਕੋ ਦੇਖਤਿ ਅਧਿਕ ਅਨੰਦਹਿੰ। ਜਾਨਹਿੰ-ਇਹ ਜਰ ਤੁਰਕ ਨਿਕੰਦਹਿ[1]-। ਮਨ ਸਨੇਹੁ ਕੇ ਸਨੇ ਬਡੇਰੇ। ਕਰਹਿੰ ਬਿਠਾਵਨਿ ਅਪਨੇ ਨੇਰੇ ॥ ੨੬ ॥ ਲੀਲਾ ਜਥਾ ਜੋਗ ਕੀ ਠਾਨੈਂ। ਰਚਹਿੰ ਭਵਿੱਖਤ ਮਹਿੰ ਤਿਮ ਜਾਨੈਂ। ਬ੍ਰਹਮ ਗ੍ਯਾਨ ਤੇ ਉਤਪਤਿ ਹੋਵਾ। ਮਨਹੁੰ ਬੀਰ ਰਸ ਲ੍ਯਹੁ ਤਨ ਜੋਵਾ ॥ ੨੭ ॥ ਜਿਮ ਦਸਰਥ ਕਰਿ ਪ੍ਰੇਮ ਬਿਲੰਦਹਿ। ਦੇਖਤਿ ਰਾਮਚੰਦ ਨਿਜ ਨੰਦਹਿ। ਤਥਾ ਦੁਲਾਰਤਿ ਅੰਕ ਬਿਠਾਵੈਂ। ਹਰਿ ਬਸੁਦੇਵ ਮਨਿੰਦ ਸੁਹਾਵੈਂ[2] ॥ ੨੮ ॥ ਪੋਖਤਿ ਪਾਲਤਿ ਪਟ ਪਹਿਰਾਵਹਿੰ।ਪਹਿਰਿ ਬਿਭੂਖਨ ਸਭਿ ਮਨ ਭਾਵਹਿੰ। ਕਰ ਗੁਲੇਲ ਅੰਚਹਿੰ ਕਰਿ ਬਲ ਕੋ। ਹੇਰਤਿ ਹਤਹਿੰ ਨਿਸ਼ਾਨੇ ਥਲ ਕੋ ॥ ੨੯ ॥ ਬਹੁ ਸ਼ਾਹਨਿ ਕੇ ਬਾਲਿਕ ਆਵੈਂ। ਮਿਲਿ ਕਰਿ ਤਿਨ ਸੋਂ ਖੇਲ ਮਚਾਵੈਂ। ਆਧੇ ਇਕ ਦਿਸ਼ਿ ਠਾਢੇ ਕਰੈਂ। ਆਧੇ ਲੈ ਅਪਨੇ ਸੰਗ ਥਿਰੈਂ ॥ ੩੦ ॥ ਹੇਲਾ ਕਰਨਿ ਮਨਿੰਦ ਮਿਲੰਤੋ। ਮਾਰਿ ਮਾਰਿ ਕਰਿ ਮਨਹੁੰ ਲਰੰਤੋ। ਇਕ ਗਾਵੈ[3] ਹੁਇ ਠਾਢੇ ਰਹੈ। ਬਾਵੈਂ ਉਰ ਉਤਸਾਹ ਜੁ ਚਹੈਂ[4] ॥ ੩੧ ॥ ਕਰਿ ਸਨੇਹੁ ਗੁਰ ਨਿਕਟਿ ਬੁਲਾਵੈਂ। 'ਅਬਿਹੁੰ ਕਹਾਂ ਕਰਨਿ ਰਣ ਭਾਵੈ। ਥਿਰ ਹੁਇ ਬੈਠਹੁ ਹਮਰੇ ਪਾਸ। ਸੁਨਹੁ ਕਰਤਿ ਹੈਂ ਸਿਖ ਅਰਦਾਸ' ॥ ੩੨ ॥ ਇੱਤ੍ਯਾਦਿਕ ਕਹਿ ਬਾਕ ਦਿਲਾਸੈ। ਕਿਤਿਕ ਸਮੈ ਰਾਖੈਂ ਨਿਜ ਪਾਸੈ। ਬਹੁਰ ਜਾਇ ਬਾਲਿਕ ਮਹਿੰ ਖੇਲਹਿੰ। ਰੇਲ ਧਕੇਲਹਿੰ ਕਿਸ ਹੂੰ ਝੇਲਹਿੰ[5] ॥ ੩੩ ॥ ਬਜਹਿੰ ਬਿਭੂਖਨ ਦੌਰਤਿ ਜਾਤੇ। ਰਹਹਿੰ ਖੇਲ ਬਾਲਿਕ ਮਹਿੰ ਰਾਤੇ। ਸਤਿਗੁਰ ਬੈਠਹਿੰ ਲਾਇ ਦਿਵਾਨ। ਸੁਧਿ ਪਸਰੀ ਢਿਗ ਦੂਰ ਕਿ ਥਾਨ[6] ॥ ੩੪ ॥ ਪੂਰਬ ਤੇ ਪਟਨੇ ਮਹਿੰ ਆਏ[7]। ਸੁਨਿ ਸਿੱਖ ਦੂਰ ਦੂਰ ਤੇ ਆਏ।ਦਰਸ਼ਨ

---

[1]ਨਾਸ਼ ਕਰੇਗਾ। [2]ਕ੍ਰਿਸ਼ਨ ਤੇ ਵਸਦੇਵ ਵਾਂਙੂ ਸ਼ੋਭ ਰਹੇ ਹਨ। [3]ਤਕੜੇ। [4](ਦੂਸਰੇ) ਜੋ ਜੀ ਵਿਚ ਉਤਸਾਹ (ਹੌਲੇ ਦਾ) ਚਾਹੁੰਦੇ ਹਨ ਓਹ ਅੱਗੇ ਵਧਦੇ ਹਨ। [5]ਧੱਕਾ ਦੇਕੇ (ਕਿਸੇ ਨੂੰ) ਰੇੜ੍ਹਦੇ ਹਨ ਤੇ ਕਿਸੇ ਦਾ ਧੱਕਾ ਝੱਲਦੇ ਹਨ। [6]ਦੂਰ ਦਿਆਂ ਥਾਵਾਂ ਵਿਚ। [7]ਕਿ ਪੂਰਬ ਪਾਸਿਓਂ ਪਟਨੇ ਆ ਗਏ ਹਨ।

ਕਰਹਿ ਕਾਮਨਾ ਪਾਵੈਂ। ਸਫਲ ਜਾਨਿ ਭੇਟਨਿ ਅਰਪਾਵੈਂ ॥੩੫॥ ਸੰਗਤਿ ਨਈ ਨਿਤਾਪ੍ਰਤਿ ਆਇ। ਦਰਸਹਿ ਗੁਰ ਕੇ ਚਰਨ ਮਨਾਇ। ਅਨਿਕ ਮਸੰਦ ਦਰਬ ਲੈ ਘਨੇ। ਸਿੱਖਨਿ ਤੇ ਸੰਚਹਿ ਹਿਤ ਸਨੇ ॥ ੩੬ ॥ ਸੋ ਆਵਹਿ ਗੁਰ ਕੋ ਅਰਪੰਤੇ। ਰਹੈਂ ਨਿਕਟਿ ਕੋ ਦਿਨ ਦਰਸੰਤੇ।ਪੁਨ ਸਿਰੁਪਾਉ ਲੇਤਿ ਹੈਂ ਗੁਰ ਤੇ। ਬਿਦਾ ਹੋਇ ਨਿਕਸਹਿ ਤਿਸ ਪੁਰਿ ਤੇ ॥ ੩੭ ॥ ਆਪੋ ਅਪਨੇ ਥਾਨ ਪਯਾਨਹਿ।ਗੁਰਧਨ ਕੋ ਉਗਰਾਹਨਿ ਠਾਨਹਿ। ਖਸ਼ਟ ਮਾਸ ਕੈ ਸੰਮਤ ਮਾਹੀਂ[1]। ਲੋਕਰਿ ਦਰਬ ਆਇ ਪੁਨ ਪਾਹੀ ॥ ੩੮ ॥ ਇਸ ਪ੍ਰਕਾਰ ਸ਼੍ਰੀ ਤੇਗ ਬਹਾਦਰ। ਬਸਤਿ ਭਏ ਪਟਣੇ ਪੁਰਿ ਸਾਦਰ। ਸਿੱਖੀ ਕੋ ਬਿਸਤਾਰਤਿ ਮਹਾਂ। ਸੱਤਿਨਾਮ ਸਿਮਰਤਿ ਜਹਿਂ ਕਹਾਂ ॥ ੩੯ ॥ ਮਾਤ ਨਾਨਕੀ ਦੇਖਿ ਅਨੰਦਤਿ।ਸੁਤ ਸੁਤ ਕੇ ਯੁਤਿ ਲਖਿ ਪ੍ਰਭੁ ਬੰਦਤਿ[2]।–ਬਡੇ ਗੁਰਨ ਕੇ ਸਾਚੇ ਬੈਨ। ਭਏ ਬਿਦਤਿ, ਅਬਿ ਦਿਖੀਯਤਿ ਨੈਨ ॥ ੪੦ ॥ ਅਨਿਕ ਬਿਧਿਨਿ ਭੋਜਨਬਨਿਵਾਵਹਿ।ਬੈਠਿ ਸਮੀਪ ਜੁਗਨਿਤ੍ਰਿਪਤਾਵਹਿ। ਅਧਿਕ ਪਦਾਰਥ ਨਿਤ ਪ੍ਰਤਿ ਆਵੈਂ। ਚਲਹਿ ਦੇਗ ਸਭਿ ਨਰ ਗਨ ਖਾਵੈਂ ॥ ੪੧ ॥ ਕਿਸ ਬਿਧਿ ਕਮੀ ਰਹੈ ਨਹਿਂ ਕੋਈ। ਜਹਿਂ ਬਿਸਰਾਮ ਗੁਰਨਿ ਕਹੁ ਹੋਈ। ਇਸ ਪ੍ਰਕਾਰ ਬਸਿ ਕੇਤਿਕ ਮਾਸ। ਸਿਖ ਸੰਗਤਿ ਕੀ ਪੂਰੀ ਆਸ ॥੪੨॥ ਕਿਤਿਕ ਫਕੀਰ ਤੀਰਥਨਿ ਮੱਜੇ। ਗੁਰ ਕੇ ਸੰਗ ਫਿਰੇ ਅਘ ਭੱਜੇ। ਬਹੁਰ ਪਯਾਨੇ ਜਿਤ ਚਿਤ ਚਾਹੀ। ਕੇਤਿਕ ਰਹੇ ਬਹੁਰ ਗੁਰ ਪਾਹੀਂ॥੪੩॥ਤਿਮ ਕੇਤਿਕ ਸਿਖ ਸੰਗ ਰਹੇ ਹੈਂ। ਕੇਤਿਕ ਘਰ ਕੋ ਮਿਲਿਨਿ ਚਹੇ ਹੈਂ। ਆਗਯਾ ਲੈ ਪ੍ਰਭੁ ਕੀ ਸੋ ਗਏ। ਜਨਮ ਉਧਾਰਿ ਆਪਨੋ ਕਏ ॥ ੪੪ ॥ ਕੇਤਿਕ ਨਏ ਆਨਿ ਸਿਖ ਰਹੇ। ਗੁਰ ਕੋ ਸੰਗ ਮਹਾਂ ਫਲ ਲਹੇ। ਮਤੀ ਦਾਸ ਮਤਿਵਾਨ ਦਿਵਾਨ। ਆਮਦ ਖਰਚ ਸੰਭਾਰਨਿ ਠਾਨਿ ॥੪੫॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਸ਼੍ਰੀ ਗੁਰ ਤੇਗ ਬਹਾਦਰ ਆਗਵਨ' ਪ੍ਰਸੰਗ ਬਰਨਨੰ ਨਾਮ ਚਤੁਰ ਬਿੰਸਤੀ ਅੰਸੂ ॥ ੨੪ ॥

੨੫. [ਮਾਤਾ ਨਾਨਕੀ ਤੇ ਮਾਤਾ ਗੁਜਰੀ ਜੀ ਨੂੰ ਧੀਰਜ]।

ਦੋਹਰਾ ॥ ਕਿਤਿਕ ਮਾਸ ਸ਼੍ਰੀ ਸਤਿਗੁਰੂ ਪਟਣੇ ਬਿਖੈ ਬਿਤਾਇ।–ਗਮਨਹਿ ਅਬਿ ਪੰਜਾਬ ਕੋ–ਉਰ ਅਭਿਲਾਖ ਉਠਾਇ ॥ ੧॥ ਚੌਪਈ ॥ ਮਾਤ ਨਾਨਕੀ ਸੌਂ ਤਬਿ ਕਹਯੋ। 'ਹਮ ਪ੍ਰਸਥਾਨ ਆਪਨੋ ਲਹਯੋ। ਬਡੋ ਦੇਸ਼ ਪੰਜਾਬ

---

[1]ਛੇ ਮਹੀਨੇ ਯਾ ਸਾਲ ਵਿਚ। [2]ਪੁੱਤ੍ਰ ਨੂੰ ਪੁੱਤ੍ਰ ਸਹਿਤ ਜਾਣਕੇ ਪ੍ਰਭੂ ਨੂੰ ਬੰਦਨਾ ਕਰਦੀ ਹੈ।

ਹਮਾਰਾ[1]। ਤਮਾਗਸੋ ਬੀਤਸੋ ਸਮਾ ਉਦਾਰਾ ॥ ੨॥ ਕੋਤਿਕ ਸੈਮਤਿ ਇਤਹਿ ਬਿਤਾਏ। ਪੂਰਬ ਬਸੇ ਅਧਿਕ ਸੁਖ ਪਾਏ[2]। ਅਬਿ ਅਨੰਦ ਪੁਰਿ ਦੇਖਹਿਂ ਜਾਈ। ਜੋ ਆਵਤਿ[3] ਹਮ ਦਿਯੋ ਬਸਾਈ ॥੩॥ਤਿਸਹਿ ਬਸਾਵਨਿ ਕਰਹਿਂ ਬਿਸਾਲਾ। ਨਹਿਂ ਦੇਖਸੋ ਬੀਤਸੋ ਚਿਰ ਕਾਲਾ। ਪੁਰਿ ਕੀ ਸਾਰ ਸੰਭਾਲਹਿਂ ਜਾਇ'। ਇਮ ਸੁਨਿ ਮਾਤ ਦ੍ਰਿਗਨ ਜਲ ਆਇ ॥ ੪ ॥ 'ਕੋਤਿਕ ਸੈਮੰਤ ਪ੍ਰਥਮ ਬਿਤਾਏ। ਬਿਛੁਰਿ ਰਹੇ ਪੂਰਬ ਦਿਸ਼ਿ ਜਾਏ। ਚਿਰੰਕਾਲ ਮਹਿਂ ਦਰ-ਸ਼ਨ ਦੀਨਾ। ਅਬਿ ਪੁਨ ਚਹਹੁ ਪਯਾਨੋ ਕੀਨਾ॥੫॥ਦੇਖਨਿ ਕੋ ਤਰਸਤਿ ਚਿਤ ਰਹੇ। ਤੁਮ ਬਿਨ ਕਿਮ ਧੀਰਜ ਉਰ ਲਹੇ'। ਸੁਨਿ ਸਤਿਗੁਰ ਮ੍ਰਿਦੁ ਬਾਕ ਬਖਾਨੇ। 'ਹਮ ਪੰਜਾਬ ਅਬਿ ਕਰਹਿਂ ਪਯਾਨੇ ॥ ੬ ॥ ਤਹਾਂ ਬਸਹਿਂ ਜਬਿ ਕੋਤਿਕ ਕਾਲ। ਕਰਹਿਂ ਪਠਾਵਨ ਸੁਧ ਦਰਹਾਲ[4]। ਇਤਨੇ ਮਹਿਂ ਇਹ ਸਾਹਿਬਜ਼ਾਦਾ। ਵਧਹਿ ਸਰੀਰ ਓਜ ਹੁਇ ਜ਼ਯਾਦਾ ॥ ੭ ॥ ਤਬਿ ਲੈ ਕਰਿ ਨਿਜ ਸੰਗ ਸੁਖਾਰੇ। ਉਤ ਕੋ ਆਵਹੁ ਬਿਲਮ ਬਿਸਾਰੋ।ਇਸੀ ਹੇਤੁ ਹਮ ਕਰਹਿਂ ਪਯਾਨਾ। ਲਘੁ ਗੁਰੁ ਸੰਗ ਬਸਹੁ ਨਿਜ ਥਾਨਾ' ॥ ੮ ॥ ਕਹੈ ਮਾਤ 'ਉਤ ਅਧਿਕ ਬਖੇਰੇ। ਅਲਪ ਬੈਸ ਮੈਂ ਤੁਮ ਜਬਿ ਹੇਰੇ। ਅਨਿਕ ਭਾਂਤਿ ਉਤਪਾਤ ਬਿਸਾਲੇ। ਸੋਢੀ ਕਰਹਿਂ ਸ਼ਰੀਕਾ ਨਾਲੇ ॥ ੯ ॥ ਦੇਖਿ ਸਮਾਜ ਜ੍ਵਲਤ ਬਹੁ ਛਾਤੀ। ਬਨਹਿਂ ਦੁਖਦ ਜਿਮ ਦੀਹ ਅਰਾਤੀਂ[5]। ਜਬਿ ਕੇ ਇਤ ਦਿਸ਼ਿ ਕੋ ਚਲਿ ਆਏ। ਬਿਨ ਉਤਪਾਤ ਬਹੁਤ ਸੁਖ ਪਾਏ ॥ ੧੦ ॥ ਕਹਾਂ ਗ੍ਰਾਮ ਅਰੁ ਨਗਰ ਬਸਾਵਨਿ। ਕਰਹੁ ਕਹਾਂ ਤਿਨ ਤੇ ਕੁਛ ਪਾਵਨਿ[6]। ਗਮਨ ਕਰਹੁ ਨਹਿ, ਮਸਲਤ ਮੋਰੀ। ਬਸਨ ਭਲੋ ਪੂਰਬ ਦਿਸ਼ਿ ਓਰੀ' ॥ ੧੧ ॥ ਸੁਨਿ ਸਤਿਗੁਰ ਮਾਤਾ ਸਮੁਝਾਈ। 'ਹੁਤੇ ਪਿਤਾ ਸਮਰੱਥ ਗੁਸਾਈਂ। ਤੁਰਕੇਸ਼ੁਰ ਕੇ ਸੰਗ ਬਖੇਰਾ। ਰਹਸੋ ਸਦੀਵ ਜੰਗ ਕੋ ਝੇਰਾ॥੧੨॥ਹਮ ਕਿਸ ਕੇ ਸੰਗ ਦ੍ਵੈਸ਼ ਨ ਧਰੈਂ।ਮਤਸਰ ਬੈਰ ਅਪਰ ਕੋ ਕਰੈ ? ਤਹਿਂ ਪਹੁੰਚੇ ਬਿਨ ਸਰੈ ਨ ਕਾਜੁ।ਅਪਨੋ ਬੈਸ ਬਿਸਾਲ ਸਮਾਜੁ ॥ ੧੩ ॥ ਤਿਨ ਮਹਿਂ ਇਹ' ਪ੍ਰਕਾਸ਼ ਕੋ ਧਰੈ। ਉਡਗਨ ਬਿਖੈ ਚੰਦ ਜਨੋਂ ਕਰੈ। ਅਨਿਕ ਬਿਧਿਨਿ ਕੇ ਕਾਜ ਅਸ਼ੇਸ਼। ਕਰਹਿ ਤਹਾਂ ਹੁਇ ਬੈਸ

[1]ਸਾਡੇ ਵਡਿਆਂ ਦਾ। (ਅ) ਸਾਡਾ ਪੰਜਾਬ ਦੇਸ਼ ਜੋ ਵੱਡਾ ਹੈ। [2]ਪੂਰਬ ਵੱਲ ਵੱਸ ਕੇ ਬੜਾ ਸੁਖ ਪਾਇਆ ਹੈ। [3]ਆਂਵਦਿਆਂ। [4]ਫੈਤੀ ਹੀ। [5]ਭਾਰੇ ਵੈਰੀ। [6]ਉਨ੍ਹਾਂ ਤੋਂ ਕੀ ਲੈਣਾ ਹੈ। [7]ਭਾਵ ਸ਼੍ਰੀ ਗੋਬਿੰਦ ਸਿੰਘ ਜੀ।

ਬਿਸੇਸ[੧]॥ ੧੪॥ ਇੱਤਯਾਦਿਕ ਗੁਰ ਕੀਨਿ ਬਖਾਨ। ਦੀਨਸਿ ਧੀਰਜ ਰਿਦੈ ਮਹਾਨ। ਪੁਨ ਸ਼੍ਰੀ ਗੁਜਰੀ ਸਾਥ ਉਚਾਰਾ।'ਨਿਜ ਸੁਤ ਕੋ ਰਹੀਅਹਿ ਅਨੁਸਾਰਾ॥ ੧੫॥ ਮਹਾਂਪੁਰਖ ਕੋ ਇਹ ਅਵਤਾਰੂ। ਧਾਰਹਿ ਤੇਜ ਪ੍ਰਤਾਪ ਉਦਾਰੂ। ਮੁਖ ਤੇ ਜੋ ਨਿਕਸੈ ਕਿਸ ਕਾਰਨ। ਸੋ ਸਭਿ ਫੁਰਹਿ, ਨ ਹੁਇ ਕਿਮ ਟਾਰਨ॥੧੬॥ਜਥਾ ਕਹਹਿ ਤਿਮ ਹੀ ਤੁਮ ਮਾਨਹੁ। ਹਠ ਬਿਸਾਲ ਕੋ ਕਸੋਂ ਹੂੰ ਨ ਠਾਨਹੁ। ਵਧਹਿ ਪ੍ਰਤਾਪ ਬਿਲੰਦ ਸਮਾਜੂ। ਕਰਹਿ ਅਨੇਕ ਰੀਤਿ ਕੇ ਕਾਜੂ॥੧੭॥ ਜੋ ਨ ਕਹੌ ਮਾਨਹੁ ਇਨ ਕੇਰਾ। ਕਰਹਿਂ ਬਿਸੂਰਨਿ[੨] ਫੇਰ ਘਨੇਰਾ। ਗਜ ਬਾਜੀ ਸੈਨਾ ਸਮੁਦਾਇ। ਇਨ ਕੇ ਸੰਗ ਹੋਹਿਂ ਅਧਿਕਾਇ॥ ੧੮॥ ਸਾਦਰ ਪ੍ਰਤਿਪਾਰਨਿ ਕੋ ਕਰੀਅਹਿ। ਸੁਤ ਕੇ ਸੁਖ ਸਭਿ ਰੀਤਿ ਨਿਹਰੀਅਹਿ। ਹਮਰੋ ਮੇਲ ਬਨੈ ਕੈ ਨਾਂਹਿ। ਕਿਮ ਬਿਸਾਸ[੩] ਨਹਿਂ ਪਈਅਹਿ ਆਹਿ॥ ੧੯॥ ਦੂਰ ਦੇਸ਼ ਕੋ ਪੰਥ ਬਿਸਾਲਾ। ਉਲੰਘਹੁ ਸਨੈ ਸਨੈ ਬਹੁ ਕਾਲਾ। ਰਾਖਹੁ[੪] ਅੰਤਰ ਵਹਿਰ ਸੁਖਾਰੇ। ਦੂਰ ਨ ਗਮਨਹੁ ਖੇਦ ਨ ਧਾਰੇ[੫]॥ ੨੦॥ ਜਾਨਿ ਆਪਨੇ ਭਾਗ ਬਡੇਰੇ। ਐਸੋ ਪੁਰਖ ਭਯੋ ਗ੍ਰਿਹ ਤੇਰੇ। ਨਈ ਸਾਜਨਾ ਅਨਿਕ ਸਜਾਵੈ। ਰਿਪੁਨਿ ਘਨੇ ਘਰ ਘਾਲਿ[੬] ਗਵਾਵੈ[੭]॥ ੨੧॥ ਇੱਤਯਾਦਿਕ ਸ਼੍ਰੀ ਗੁਜਰੀ ਸਾਥ। ਕਰਹਿਂ ਬਾਰਤਾ ਸਤਿਗੁਰ ਨਾਥ। ਸੁਤ ਮਹਿਮਾ ਸੁਨਿ ਕੈ ਅਧਿਕਾਈ। 'ਕੰਤ! ਗਿਰਾ ਸਚ ਕਹਤਿ ਸਦਾਈ॥ ੨੨॥ ਨਿਸ਼ਚੈ ਐਸ਼੍ਵਰਜ ਵਧਹਿ ਬਿਸਾਲੇ। ਅਧਿਕ ਪ੍ਰਤਾਪੀ ਹੁਇ ਰਿਪੁ ਘਾਲੇ। ਅਬਿ ਹੀ ਆਕ੍ਰਿਤ[੮] ਜਾਨੀ ਜਾਤਿ। ਲਖਿਯ ਪਰਤਿ ਹੁਨਹਾਰ[੯] ਜੁ ਬਾਤ॥ ੨੩॥ ਸ਼੍ਰੀ ਨਾਨਕ ਕੀ ਕਰੁਨਾ ਮਹਾਂ। ਪਿਤਾ ਆਪ ਕੋ ਜਿਮ ਬਚ ਕਹਾ। ਚਹੀਅਤਿ ਹੁਯੋ ਭਰੋਸਾ ਮੋਹਿ।–ਅਤਿ ਪ੍ਰਤਾਪ ਜੁਤਿ ਸੁਤ ਸ਼ੁਭ ਹੋਹਿ॥ ੨੪॥ ਸ਼੍ਰੀ ਨਾਨਕ ਕੀਰਤਿ ਅਭਿਰਾਮੂ। ਕਰਿ ਹੈ ਤਿਨ ਕੋ ਉਜਲ ਨਾਮੂ–। ਇਹ ਬਚ ਤੁਮਰੇ ਪਿਤ ਜੋ ਕਹਯੋ। ਸੋ ਨਿਸ਼ਚੈ ਮਮ ਮਨ ਬਸ ਰਹਯੋ॥ ੨੫॥ ਅਚਲ ਚਲਹਿ, ਤਿਨ ਬਚ ਨਹਿਂ ਚਲੈ। ਇਮ ਬਿਸਵਾਸ ਮੋਹਿ ਨਹਿਂ ਟਲੈ। ਸੁਤ ਤੇ ਅਪਰ ਨ ਮੋ ਕਹੁ ਪਯਾਰੋ। ਕਿਮ ਕਰਿ ਸਕਿ ਹੌਂ ਕਬਹੁ ਦੁਖਾਰੋ[੧੦]॥ ੨੬॥ ਖੇਲਤਿ ਰਾਖੋਂ ਨਿਜ ਅਗੁਵਾਈ।

---

[੧]ਜਦ ਆਯੂ ਵੱਡੀ ਹੋਵੇਗੀ। [੨]ਫੇਰ ਝੂਰੇਂਗੀ। [੩]ਭਰੋਸਾ। [੪](ਸਾਹਿਬਜ਼ਾਦੇ ਨੂੰ) ਰੱਖੋ। [੫]ਦੂਰ ਨਾ ਜਾਣ ਦੇਣਾ ਤਾ ਕਿ ਕੋਈ ਤਕਲੀਫ ਨਾ ਹੋਵੇ। [੬]ਮਾਰਕੇ। [੭]ਸ਼ੋਭਾ। [੮]ਹੋਣਹਾਰ। [੯]ਮੈਂ ਦੁਖੀ ਕਿਸ ਤਰ੍ਹਾਂ ਕਦੇ ਕਰ ਸਕਦੀ ਹਾਂ।

ਰੱਛੌਂ ਨੈਨ ਪਲਕ ਕੀ ਨਨਾਈਂ। ਕਜੋਂ ਨ ਰਹੌਂਗੀ ਮੈਂ ਅਨੁਸਾਰੀ। ਹੋਹਿ ਸਪੂਤ ਵਧੈ ਭੁਜ ਭਾਰੀ ॥੨੭॥ ਅਪਰ ਬੁਝਾਰਤ ਕਹਾਂ ਬੁਝਾਈ।–ਮਿਲਿਬੋ ਹੋਇ ਕਿ ਨਹਿ ਕਿਸ ਥਾਂਈ–। ਐਸੋ ਬਾਕ ਕਹਾਂ ਤੁਮ ਕਹਸੋ। ਸੁਨਤਿ ਚਿੰਤ ਸਲਿਤਾ ਚਿਤ ਬਹਸੋ ॥ ੨੮ ॥ ਪੁੱਤ੍ਰ ਆਦਿ ਜੋ ਕਛੂ ਕੁਟੰਬ। ਸਭਿ-ਹਿਨਿ ਕੋ ਤੁਮ ਅਹੌ ਅਲੰਬ। ਨਹੀਂ ਆਸਰੋ ਦੂਸਰ ਕੋਈ। ਬਾਲ ਬੈਸ ਰਾਵਰਿ ਸੁਤ ਜੋਈ ॥੨੯॥ਆਨਿ ਬਸੋ ਪਰਦੇਸ਼ ਮਝਾਰਾ। ਤੁਮ ਕੋ ਪੂਜਤਿ ਸਭਿ ਸੰਸਾਰਾ। ਕਹਾਂ ਹੋਇ ਗਤਿ ਬਹੁਰ ਹਮਾਰੀ। ਬ੍ਰਿਧਾ ਮਾਤ ਬਹੁ ਬਨਹਿ ਦੁਖਾਰੀ ॥ ੩੦॥ ਸਦਾ ਅਨੰਦ ਆਪ ਕੇ ਸੰਗ। ਦੇਸ਼ ਬਿਦੇਸ਼ ਬਿਖੈ ਦੁਖ ਭੰਗ'। ਸੁਨਿ ਸਤਿਗੁਰ ਬਹੁ ਦੀਨਿ ਦਿਲਾਸਾ। 'ਨਿਜ ਨੰਦਨ ਪਰ ਧਰਿ ਬਿੱਸ੍ਵਾਸਾ ॥੩੧॥ ਬਨਹਿ ਗੁਰਨਿ ਤੇ ਗੁਰੂ ਉਦਾਰਾ[1]। ਪੂਜਹਿ ਚਰਨ ਸਕਲ ਸੰਸਾਰਾ। ਅਲਪ ਬੈਸ ਇਸ ਜਾਨਹੁ ਨਾਂਹੀ। ਸ਼ਕਤਿ ਅਧਿਕ ਤੇ ਅਧਿਕ ਸੁ ਮਾਂਹੀ ॥੩੨॥ ਸਭਿ ਕੋ ਰਿਜ਼ਕ ਪੁਜਾਵਨ ਹਾਰਾ। ਇਸ ਅਲੰਬ ਰਹਿ ਲਾਖ ਹਜ਼ਾਰਾ। ਬਚਨ ਕਹੇ ਨਵਿਨਿਧਿ ਚਲਿ ਆਵੈਂ। ਸ੍ਰਾਪਹਿਂ ਪਤਿਸ਼ਾਹਿਤ ਬਿਨਸਾਵੈਂ ॥ ੩੩ ॥ ਅਲਖ ਅਕਾਲ ਪੁਰਖ ਭਗਵੰਤ। ਕਰੈਂ ਅਰਾਧਨਿ ਰਿਦੈ ਅਨੰਤ। ਕ੍ਰਿਪਾ ਠਾਨਿ ਬਹੁ ਰੀਝੈ ਜਬੈ। ਕਰੈ ਪਠਾ-ਵਨਿ ਇਤ ਕੋ ਤਬੈ ॥੩੪ ॥ ਜਗ ਮਹਿਂ ਕਾਰਜ ਕਰਹਿਂ ਅਨੇਕ। ਰਹਹਿ ਅਲੇਪੈ[2] ਜਲਧਿ ਬਿਬੇਕ'। ਇੱਤਮਾਦਿਕ ਸਭਿ ਬਾਤ ਸੁਨਾਈ। ਸ਼੍ਰੀ ਗੁਜਰੀ ਨੀਕੇ ਸਮੁਝਾਈ ॥ ੩੫ ॥ 'ਉਚਿਤ ਕਾਜ ਕਰਿਬੇ ਹਮ ਜੋਇ। ਕਰਹਿ ਤਥਾ, ਲਿਹੁ ਰਿਦੈ ਪਰੋਇ। ਸ਼ੋਕ ਨ ਚਿੰਤਾ ਖੇਦ ਨ ਕੀਜੈ।ਸੁਤ ਕੋ ਪਿਖਹੁ ਅਨੰਦ ਧਰੀਜੈ ॥੩੬॥ ਤਨ ਮਿੱਥਨਾ ਨਿਸ਼ਚੈ ਸਭਿ ਜਾਨਹੁ।ਕਿਮ ਸਨੇਹ ਅਤਿਸ਼ੈ ਇਨ ਠਾਨਹੁ। ਬਿਨਸਨਹਾਰ ਨ ਥਿਰਤਾ ਪਾਵੈ। ਆਇ ਕਰੋਰ ਕਰੋਰਹੁ ਜਾਵੈਂ ॥੩੭॥ਨਦੀ ਪ੍ਰਵਾਹ ਜਗਤ ਇਹ ਰਾਚਾ[3]। ਸਚਿਦਾ-ਨੰਦ ਆਤਮਾ ਸਾਚਾ। ਮਰੈ ਨ ਬਿਨਸੈ ਆਇ ਨ ਜਾਇ। ਸਦਾ ਸਥਿਰ ਹੈ ਇਕ ਰਸ ਭਾਇ ॥ ੩੮ ॥ ਨਿਜ ਸਰੂਪ ਕੋ ਜਾਨਹਿ ਗਯਾਨੀ। ਇਸ ਬਿਧਿ ਕੀ ਬੁਧਿ ਲਿਹੁ ਉਰ ਠਾਨੀ। ਬਡੇ ਭਾਗ ਤੇ ਗੁਰ ਘਰ ਮਾਂਹੀ। ਮੋਹ ਅਪਰ ਸਮ ਰਾਖਹੁ ਨਾਂਹੀ[4] ॥ ੩੯ ॥ ਜੋ ਕਿਛੁ ਹੋਇ, ਮਾਨ ਸਭਿ ਆਛੇ।

---

[1]ਵੱਡਾ ਗੁਰੂ। [2]ਅਸੰਗ। [3]ਨਦੀ ਦੇ ਪਰਵਾਹ ਵਾਂਙ ਇਹ ਜਗਤ ਰਚਿਆ (ਹੋਯਾ) ਹੈ। [4]ਹੋਰਨਾਂ ਵਤ ਮੋਹ ਨਾ ਧਾਰੋ।

ਭਾਵੀ ਪਰ ਤਰਕਨਿ ਨਹਿੰ ਬਾਛੇ। ਕੇਤਿਕ ਚਿਰ ਜੀਵਹਿ ਨਰ ਕੋਈ[1]। ਅੰਤ ਸਮੈਂ ਮਰਿਬੋ ਸਭਿ ਹੋਈ ॥੪੦॥ ਯਾਂਤੇ ਰਿਦੈ ਧੀਰ ਕੋ ਧਾਰਿ। ਸੁਤ ਕੋ ਸਾਦਰ ਨਿਤ ਪ੍ਰਤਿਪਾਰ। ਹਮਰੋ ਮੇਲ ਬਨੈ ਕੈ ਨਾਂਹੀ। ਕੀਜਹਿ ਨਹਿੰ ਸੁਖ ਦੁਖ ਇਸ ਮਾਂਹੀ' ॥ ੪੧ ॥ ਸੁਨਿ ਗੁਜਰੀ ਨਿਜ ਪਤਿ ਕੀ ਬਾਨੀ। ਕਰਤਿ ਬਿਚਾਰਨਿ-ਨੀਕ ਬਖਾਨੀ[2]-। ਤਉ ਸਨੇਹ ਦ੍ਰਿਗਨ ਜਲ ਛਾਵਾ। ਕਹਿਬੇ ਹੇਤੁ ਬੋਲ ਨਹਿੰ ਆਵਾ ॥ ੪੨ ॥ ਕੰਤ ਸ਼ਰੀਰ ਬਿਲੋਕਤਿ ਰਹੀ। ਰੁਕਯੋ ਕੰਠ ਬੋਲਤਿ ਕਛੁ ਨਹੀਂ। ਸਹਿਜ ਸੁਭਾਇ ਗੁਰੂ ਚਲਿ ਆਏ। ਢਹਿਰ ਬੈਠਿ ਦੀਵਾਨ ਲਗਾਏ ॥੪੩॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਸ੍ਰੀ ਗੁਜਰੀ ਸੋਂ ਉਪਦੇਸ਼ ਕਰਨਿ' ਪ੍ਰਸੰਗ ਬਰਨਨੰ ਨਾਮ ਪੰਚ ਬਿੰਸਤੀ ਅੰਸੂ॥੨੫॥

੨੬. [ਗੁਰੂ ਜੀ ਦਾ ਪਟਣੇ ਤੋਂ ਵਿਦਾ ਹੋਣਾ]।

ਦੋਹਰਾ ॥ ਆਇ ਪਿਤਾ ਕੇ ਢਿਗ ਥਿਰੇ ਸ਼੍ਰੀ ਗੋਬਿੰਦ ਸਿੰਘ ਰਾਇ। ਚਲਨਿ ਸੁਨਯੋਂ ਪੰਜਾਬ ਕੋ ਚੱਲੇ ਅਨੰਦ ਬਧਾਇ ॥੧॥ ਚੌਪਈ ॥ 'ਆਪ ਪਿਤਾ ਜੀ! ਕਰਹੁ ਪਯਾਨਾ। ਦੇਸ਼ ਪੰਜਾਬ ਸੁ ਦੂਰ ਮਹਾਨਾ। ਬਾਸ ਹਮਾਰੇ ਬਡਨ ਬਡੇਰੇ। ਤਿਤ ਹੀ ਸੁਨਯੋ ਮਹਾਂ ਸੁਖ ਹੇਰੇ*' ॥੨॥ ਹਮ ਕੋ ਸੰਗ ਚਲਹੁ ਲੇ ਅਬੈ। ਚਾਹਤਿ ਦੇਸ਼ ਬਿਲੋਕਨ ਸਬੈ। ਅਪਨੇ ਨਗਰ ਨਿਕੇਤ ਉਸਾਰੇ। ਤਹਾਂ ਬਸਹਿਂਗੇ ਸਦਾ ਸੁਖਾਰੇ ॥ ੩ ॥ ਨਹਿ ਇਸ ਦੇਸ਼ ਰਹਨਿ ਹਮ ਭਾਵੈ। ਤਿਤ ਹੀ ਤੁਮਰੇ ਸੰਗ ਸਿਧਾਵੈਂ[3]। ਸੁਨਿ ਸ਼੍ਰੀ ਤੇਗ ਬਹਾਦਰ ਭਾਖਾ। 'ਕਰਹਿੰ ਭਲੇ ਪੂਰਨ ਅਭਿਲਾਖਾ ॥ ੪ ॥ ਤਿਤ ਹੀ ਹੁਇ ਹੈ ਬਸਨਿ ਤੁਹਾਰੋ। ਨਿਜ ਪ੍ਰਭਾਵ ਕੋ ਤਹਾਂ ਬਿਥਾਰੋ। ਸਕਲ ਸਮਾਜ ਬਿਭੂਤਿ ਬਿਸਾਲਾ। ਕਰਹੁ ਆਪਨੋ ਭਲੋ ਉਜਾਲਾ ॥ ੫ ॥ ਤਉ ਸੁਨੋ ਜਬਿ ਸਮਾ ਸੁ ਆਵੈ। ਤਬਿ ਹੀ ਕਰਿਬੋ ਸਭਿ ਕੋ ਭਾਵੈ। ਮਗ ਮਹਿੰ ਚਲਨਿ ਬਿਖਾਦ ਬਡੇਰਾ। ਸ਼੍ਰਮ ਆਦਿਕ ਤੇ ਸਭਿਨਿ ਘਨੇਰਾ[4] ॥ ੬ ॥ ਖਾਨ ਪਾਨ ਬਿਨ ਸਮੈਂ ਸੁ ਹੋਤਿ। ਨਿਤ ਪ੍ਰਤਿ ਚਲਿਬੋ ਰਵੀ ਉਦੋਤ[5]। ਲਘੁ ਸਰੀਰ ਇਸ ਲਾਯਕ ਨਾਂਹੀ। ਖੇਲਹੁ ਮਿਲਹੁ ਬਾਲਿਕਨਿ ਮਾਂਹੀ ॥ ੭ ॥ ਮਨ ਭਾਵਤਿ ਕਰਿ ਖਾਨੁ ਰੁ ਪਾਨ। ਬ੍ਰਿਧੈ ਦੇਹ ਬਲ ਹੋਹਿ ਮਹਾਨ। ਜਬਹਿ ਸੰਭਾਲਹੁ, ਸ਼੍ਰਮਹਿ ਸਹਾਰੋ[6]।

---

[1]ਕਿੰਨਾ ਚਿਰ ਹੀ ਪੁਰਸ਼ ਕੋਈ ਜੀਵੇ। [2]ਕਹੀ ਤਾਂ ਸੱਚ ਹੈ। [3]ਸੁਣਿਆਂ ਹੈ ਉਥੇ ਹੀ (ਵਡਿਆਂ ਨੇ) ਵਡੇ ਸਖ ਦੇਖੇ ਹਨ। [4]ਸਭ ਨੂੰ ਬਹੁਤਾ (ਦੁਖ ਹੋਵੇਗਾ)। [5]ਸੂਰਜ ਚੜ੍ਹੇ ਅਥਵਾ ਧੁੱਪੇ। [6]ਥਕਾਨ ਨੂੰ ਸਹਾਰ ਸਕੋਗੇ।

*ਪਾ:-ਤਿਮ ਹੀ ਸੁਨਿ ਉਮਾਹ ਮਨ ਮੇਰੇ।

ਤਥਿ ਇਤ ਤੇ ਉਤ ਦੇਸ਼ ਪਧਾਰੋ॥੮॥ਹਮ ਗਮਨਹਿੰ ਨਿਜ ਪੁਰਿ ਆਨੰਦ। ਕਰਹਿੰ ਥਸਾਵਨਿ ਭਲੇ ਬਿਲੰਦ। ਪਠਹਿੰ ਪੱਤ੍ਰਿਕਾ ਸਕਲ ਬ੍ਰਿਤੰਤ। ਤਥਿ ਸੁਧਿ ਜਾਨਹੁ ਸ਼ੋਧ ਮਤੰਤ[1] ॥ ੯ ॥ ਸੁਖਦਾ ਅਸਵਾਰੀ ਪਰ ਹ੍ਵੈ ਕੈ। ਆਵਹੁ ਤਿਤ ਦਿਸ਼ਿ ਮੋਦ ਉਪੈਕੈ'। ਸੁਨਿ ਕਰਿ ਬਹੁਰ ਪਿਤਾ ਸੰਗ ਭਾਖੈਂ। 'ਹਮ ਪ੍ਰਤੀਖਨਾ ਰਾਵਰਿ ਰਾਖੈਂ ॥ ੧੦ ॥ ਪਠਹੁ ਪੱਤ੍ਰਿਕਾ ਤ੍ਵਰਨ ਜਾਇ। ਤਥਿ ਇਸ ਪੁਰਿ ਤੇ ਚਲਿਬੋ ਭਾਇ[2]। ਨਤੁ ਹਮ ਤੁਮਰੇ ਅਬਹਿ ਪਿਛਾਰੀ। ਕਰਿ ਰਾਖਹਿੰਗੇ ਸਭਿ ਬਿਧਿ ਤਯਾਰੀ ॥ ੧੧ ॥ ਚਲੇ ਆਇੰ ਬਿਨ ਪਾਤੀ ਪਿਖੈ। ਦੇਸ਼ ਪਿਖਨਿ ਚਾਹਤਿ ਚਿਤ ਬਿਖੈ।ਕਹਯੋ ਨ ਤੁਮਰੋ ਜਾਤਿ ਮਿਟਾਯੋ। ਨਾਂਹਿਤ ਸਾਥ ਚਲਨਿ ਮਨ ਭਾਯੋ' ॥ ੧੨ ॥ ਇੱਤਯਾਦਿਕ ਸੁਤ ਪਿਤ ਬਹੁ ਬਾਤ। ਕਰਤਿ ਭਏ, ਗੁਪਤ ਜੁ ਬੱਖਯਾਤ[3]। ਪੁਨ ਸਭਿ ਸੰਗਤਿ ਸੰਗ ਉਚਾਰਾ। 'ਸਿਮਰਹੁ ਸੱਤਿਨਾਮ ਸੁਖ ਭਾਰਾ ॥ ੧੩ ॥ ਬਾਲਿਕ ਗੁਰ ਜਥਿ ਲੌ ਤੁਮ ਪਾਸ। ਜਾਚਹੁ ਪੂਰਨ ਕੀਜਹਿ ਆਸ। ਨਿਤ ਪ੍ਰਤਿ ਦਰਸਹੁ ਪਾਵਨ ਹੋਵਹੁ। ਬਿਘਨ ਅਨੇਕ ਰੀਤਿ ਕੇ ਖੋਵਹੁ ॥ ੧੪॥ ਕੀਰਤ ਕਰਹੁ ਸੁਨਹੁ ਅਘ ਜੈ ਹੈ। ਬਸਹਿ ਨਾਮ ਉਰ ਮੁਕਤੀ ਹ੍ਵੈ ਹੈ। ਜੋਤਿਕ ਸੇਵਾ ਹੁਇ ਘਰ ਗੁਰ ਕੀ। ਕਰਹੁ ਕਾਮਨਾ ਪੂਰਨ ਉਰ ਕੀ ॥ ੧੫ ॥ ਸੁਨਿ ਮਸੰਦ ਯੁਤਿ ਸੰਗਤਿ ਸਾਰੀ। ਬਿਨਤੀ ਸਹਿਤ ਸਨੇਹ ਉਚਾਰੀ। 'ਪੂਰਬ[4] ਤੁਮ ਪੂਰਬ ਦਿਸ਼ਿ ਗਏ। ਸਗਰੇ ਸਿੱਖ ਪ੍ਰਤੀਖਤਿ ਭਏ॥ ੧੬॥ ਚਿਰੰਕਾਲ ਤੁਮ ਤਹਾਂ ਬਿਤਾਯੋ। ਬਿਸ਼ਨ ਸਿੰਘ ਕਾਰਜ ਸੁਫਲਾਯੋ। ਥੋਰੇ ਮਾਸ ਆਨਿ ਅਬਿ ਰਹੇ। ਤ੍ਵਰਨ ਜੈਬੋ ਪੁਨ ਚਿਤ ਚਹੇ॥੧੭॥ਸੰਗਤ ਨਿਤ ਪ੍ਰਤਿ ਦਰਸ ਤੁਹਾਰਾ। ਚਾਹਤਿ ਪੁਰਿ ਮਹਿੰ ਬਾਸ ਉਦਾਰਾ। ਬਡੋ ਭਾਗ ਤਥਿ ਅਪਨੇ ਜਾਨੈ। ਰਾਵਰਿ ਨਿਕਟਿ ਬਾਸ ਜਥਿ ਠਾਨੈ' ॥੧੮॥ ਸੁਨਿ ਸਤਿਗੁਰ ਸਗਰੇ ਸਮੁਝਾਏ। 'ਤਨ ਇਹ ਬਿਛਰਨਿ ਹਾਰ ਸਦਾਏ। ਹਮ ਸਮ ਦਰਸ਼ਨ ਬਾਲਿਕ ਗੁਰ ਕੇ। ਕਰਹੁ ਪਿਛਾਰੀ ਪ੍ਰੇਮੀ ਉਰ ਕੈ' ॥ ੧੯ ॥ ਇੱਤਯਾਦਿਕ ਕਹਿ ਗੁਰ ਗੋਸਾਈਂ। ਭਈ ਨਿਸਾ ਸੁਪਤੇ ਸੁਖ ਪਾਈ। ਜਾਮ ਰਹੀ ਜਾਗੇ ਸੁਚ ਝਾੜਿ ਕੈ। ਮੱਜਨ ਠਾਨਿ ਧਯਾਨ ਕੋ ਧਰਿ ਕੈ ॥ ੨੦ ॥ ਉਦਯੋ ਸੂਰ ਪਹਿਰੇ ਪਟ ਸਾਰੇ।ਹੁਤੋ ਤਯਾਰ[5] ਪੁਨ ਕੀਨਿ ਅਹਾਰੇ।ਪੁੱਤ੍ਰ ਅੰਕ ਮੈਂ ਲੀਨੇ

[1]ਸੁਖ ਵਾਲਾ ਮਤਾ (ਸਾਡਾ) ਤਦ ਜਾਣੋਂ। [2]ਭਾਵੇਗਾ। [3]ਜੋ ਪ੍ਰਸਿੱਧ ਤੇ ਗੁਪਤ ਬਾਤਾਂ ਸਨ। (ਅ) ਜ ਗਲਾਂ ਗੁਪਤ ਸਨ ਸੋ ਪ੍ਰਗਟ ਆਪੋ ਵਿਚ ਕੀਤੀਆਂ। [4]ਪਹਿਲਾਂ। [5]ਤਿਆਰ ਸੀ (ਭੋਜਨ)।

ਬਿਠਾਈ। ਕਰੇ ਦੁਲਾਰਨਿ ਪ੍ਰੀਤਿ ਵਧਾਈ॥ ੨੧॥ ਮਾਤ ਨਾਨਕੀ ਕੋ ਕਰਿ ਬੰਦਨ। ਗਮਨਿ ਚਹਯੋ ਪੁਨ ਦੋਸ਼ ਨਿਕੰਦਨ[੧]। ਸਿਖ ਸੰਗਤਿ ਸਗਰੇ ਮਿਲਿ ਆਇ। ਨਮੋ ਕਰਹਿਂ ਉਰ ਪ੍ਰੇਮ ਉਪਾਇ॥ ੨੨॥ ਘਰ ਮਹਿਂ ਪ੍ਰਿਥਮੇ ਜਬਿ ਗੁਰ ਜਾਈ।ਸ਼੍ਰੀ ਗੁਜਰੀ ਬਹੁ ਬਿਨੈ ਸੁਨਾਈ।'ਆਜ ਨਿਕਟਿ ਹੀ ਕੀਜਹਿ ਡੇਰਾ। ਸੁਤ ਕੋ ਸੰਗ ਰਖਹੁ ਇਸ ਬੇਰਾ॥ ੨੩॥ ਭੋਰ ਹੋਤਿ ਪੁਨ ਗਮਹੁ ਅਗਾਰੀ। ਆਇਂ ਸਦਨ ਕੋ ਸਕਲ ਪਿਛਾਰੀ[੨]। ਸਤਿਗੁਰ ਤਬਿ ਹੋਏ ਅਸਵਾਰ। ਮਾਤ ਨਾਨਕੀ ਬੰਦਨ ਧਾਰਿ॥ ੨੪॥ ਬਾਰਿ ਬਾਰਿ ਸੁਤ ਕੋ ਮੁਖ ਦੇਖਿ। ਬਿਛੁਰਨੋ ਚਹੈ ਨ ਪ੍ਰੇਮ ਵਿਸ਼ੇਖ। ਆਸ਼ਿਖ ਦੇਤੀ ਪੌਰ ਥਿਰੀ ਹੈ। ਚਹਤਿ ਸ਼ੋਯ, ਨਹਿਂ ਅੱਸ਼ੂ ਢਰੀ ਹੈ[੩]॥ ੨੫॥ ਮਿਲਨਿ ਅੰਤ ਕੋ ਸਤਿਗੁਰ ਜਾਨਿ[੪]। ਦਰਸ਼ਨ ਦੇ ਕਰਿ ਪ੍ਰੇਮ ਮਹਾਨ। ਗਮਨਤਿ ਗੁਜਰੀ ਜੁਗ ਕਰ ਬੰਦੇ। ਬੰਦਨ ਕਰਤਿ ਚਹਤਿ ਸੁਖਕੰਦੇ[੫]॥ ੨੬॥ ਪੁਰਿ ਮੈਂ ਗਮਨੇ ਘਰ ਕੋ ਤਯਾਗਾ। ਸੰਗ ਅਏ ਜਿਨ ਮਨ ਅਨੁਰਾਗਾ। ਕਿਤਿਕ ਦੂਰ ਸਤਿਗੁਰ ਜਬਿ ਆਏ।ਸਾਹਿਬਜ਼ਾਦੇ ਕੋ ਸੰਗ ਲਯਾਏ॥੨੭॥ ਪਟਨਾ ਪੁਰਿ ਬਿਸਾਲ ਹੀ ਬਸੈ। ਧਨੀ ਅਨੇਕ ਬ੍ਰਿੰਦ ਨਰ ਲਸੈਂ। ਨਗਰ ਬੀਚ ਹੀ ਡੇਰਾ ਕੀਨਿ। ਸੁਤ ਜੁਤਿ ਸੰਗਤਿ ਸੰਗਹਿ ਚੀਨ॥ ੨੮॥ ਪੀਛੇ ਸਿਖ ਪਹੁੰਚੇ ਸਮੁਦਾਇ। ਮਿਲਹਿਂ ਅਨੇਕ ਅਕੋਰਨਿ ਲਯਾਇ। ਬੈਠੇ ਸਤਿ-ਗੁਰ ਲਾਇ ਦਿਵਾਨ। ਜਥਾ ਜੋਗ ਸਭਿ ਸੰਗ ਬਖਾਨਿ॥੨੯॥ਸਦਨ ਜਾਨਿ ਕੋ ਸਕਲ ਹਟਾਏ[੬]। ਨਿਸਾ ਪਰੀ ਤੇ ਗੁਰ ਸੁਪਤਾਏ। ਜਾਗੇ ਸੋਚ ਸ਼ਨਾ-ਨਹਿ ਠਾਨੇ। ਸੁਤ ਸੋਂ ਸਭਿ ਬਿਧਿ ਬਾਕ ਬਖਾਨੇ॥ ੩੦॥ ਕਰਸੋ ਪਸਾਰ ਦੇ ਕਰਿ ਸੰਗ ਦਾਸ। ਕਰੇ ਪਠਾਵਨਿ ਤਬਹਿ ਅਵਾਸ। ਬੰਦਨ ਠਾਨਿ ਪਿਤਾ ਕੋ ਗਏ। 'ਆਇਂ ਤੁਰਤ ਹਮ' ਕਹਿਬੋ ਕਿਯੋ[੭]॥ ੩੧॥ ਜਾਇ ਮਾਤ ਸੋਂ ਨਿਸਾ ਬ੍ਰਿਤਾਂਤ। ਦਾਦੀ ਸਹਿਤ ਕੀਨਿ ਬੱਖਯਾਤ। ਅਨਿਕ ਬਿਧਿਨਿ ਕੇ ਬਾਕ ਬਿਲਾਸ। ਕਰਹਿਂ ਸੁਨਾਵਨਿ ਬੈਠਿ ਅਵਾਸ॥ ੩੨ ।

---

[੧]ਭਾਵ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ। [੨]ਫੇਰ ਸਾਰੇ (ਆਪ ਜੀ ਨੂੰ ਵਿਦਾ ਕਰਕੇ ਅਪਣੇ) ਘਰ ਵਾਪਸ ਆ ਜਾਣਗੇ।[੩]ਹੰਝੂ ਨਹੀਂ ਕੇਰਦੀ(ਕਿ ਅਪਸ਼ਗਨ ਨਾਹੋਵੇ)।[੪]ਗੁਰੂ ਜੀ ਜਾਣਦੇ ਹਨ।[੫]ਸੁਖ ਕੰਦ ਗੁਰ ਜੀ ਨੂੰ ਚਾਹ ਕਰਕੇ ਬੰਦਨ ਕਰਦੇ ਹਨ (ਮਾਤਾ ਗੁਜਰੀ ਜੀ)। [੬]ਸਾਰੇ (ਆਪੋ ਆਪਣੇ ਘਰਾਂ ਨੂੰ) ਮੋੜੇ । [੭](ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ) ਕਿਹਾ।

'ਥੋਰਨਿ ਦਿਨ ਮਹਿ ਹਮ ਗਮਨੈ ਹੈਂ। ਜਾਇ ਦੇਸ਼ ਪੰਜਾਬ ਰਹੈਂ ਹੈਂ[1]।
ਇੱਤਮਾਦਿਕ ਚੈਚਲਤਾ ਸਾਚ। ਜੁਗ ਮਾਤਨਿ ਸੋਂ ਭਾਖਹਿਂ ਨਾਚ ॥ ੩੩ ॥
ਇਤਿ ਦਿਸ਼ਿ ਸਤਿਗੁਰ ਕੀਨਿ ਪਯਾਨਾ।ਸਨੇ ਕਰਿ ਮਜਲ[2] ਸਥਾਨਾ।
ਕਹਿਂ ਲਗਿ ਕਹੌਂ ਪੰਥ ਕੀ ਕਥਾ। ਡੇਰਾ ਕਰਿ ਕਰਿ ਕੀਨਸਿ ਸੰਥਾ
॥ ੩੪ ॥ ਜਹਿਂ ਨਿਸ ਥਿਰਹਿਂ ਸਿਵਰ ਕੋ ਘਾਲਹਿਂ। ਸੁਨਿ ਸੁਨਿ ਸਿਖ
ਸੰਗਤਿ ਤਤਕਾਲਹਿਂ। ਅਰਪਿ ਅਕੋਰਨ ਅਨਿਕ ਪ੍ਰਕਾਰਾ। ਦਰਸ਼ਨ
ਕਰਹਿਂ ਲਹਹਿਂ ਸੁਖ ਸਾਰਾ ॥ ੩੫ ॥ ਇਮ ਹੀ ਕਰਤਿ ਉਲੰਘਿ ਮਗ
ਆਏ। ਤਰਿ ਜਮਨਾ ਕੋ ਅੱਗੂ ਸਿਧਾਏ। ਸਿੱਖੀ ਬਿਸਤਾਰਤਿ ਜਹਿਂ ਕਹਾਂ।
ਸੱਤਿਨਾਮ ਉਪਦੇਸ਼ਤਿ ਮਹਾਂ ॥ ੩੬ ॥ ਰੋਪੜ ਨਗਰ ਉਲੰਘਨਿ ਕਰਿਕੈ।
ਕੀਰਤ ਪੁਰਿ ਪਹੁੰਚੈ ਮਗ ਚਰਿਕੈ[3]। ਕੋਤਿਕ ਸਿਖ ਅਰੁ ਸੰਗ ਫਕੀਰ।
ਦੇਖਨਿ ਕਰਨੋ ਦੇਸ਼ ਗੁਰ ਧੀਰ ॥ ੩੭॥ ਮਤੀ ਦਾਸ ਇਕ ਸੰਗ ਦਿਵਾਨ।
ਚਾਰ ਪੰਚ ਹੈਂ ਰੁਚਿਰ ਕਿਕਾਨ[4]। ਕਰਤਿ ਮਜਲ ਦੇ ਘਾਸ ਨਿਹਾਰੀ[5]।
ਦਾਨਾ ਖਾਹਿਂ ਚਲਹਿਂ ਥਲ ਭਾਰੀ ॥ ੩੮ ॥ ਕੀਰਤ ਪੁਰਿ ਮਹਿਂ ਕੀਨਸਿ
ਡੇਰਾ। ਸੁਰਜ ਮਲ ਮਿਲਿ ਪ੍ਰੇਮ ਘਨੇਰਾ। ਕੁਸ਼ਲ ਪ੍ਰਸ਼ਨ ਕਰਿ ਆਪਸ
ਮਾਂਹੀ। ਤੀਰਥ ਕਰਨਿ ਕਥਾ ਪੁਨ ਪ੍ਰਾਹੀ ॥ ੩੯ ॥ ਸਾਹਿਬਜ਼ਾਦੇ ਜਨਮ
ਬਖਾਨਾ। 'ਆਯੋ ਚਹਤਿ ਆਪਨੈ ਥਾਨਾ।ਹਮ ਅਨੰਦ ਪੁਰਿ ਕਰਿਕੈ ਬਾਸ।
ਪੁਨਹਿ ਪੱਤ੍ਰਿਕਾ ਪਠਿ ਤਿਨ ਪਾਸ॥੪੦॥ਮਾਤ ਨਾਨਕੀ ਜਿਯਤ' ਬਤਾਏ।
ਸੁਨਿ ਸੁਰਜਮਲ ਉਰ ਹਰਖਾਏ। ਪੁਨ ਉਠਿ ਸ਼੍ਰੀ ਹਰਿਗੋਵਿੰਦ ਥਾਨ।
ਜਾਇ ਜੋਰਿ ਕਰ ਬੰਦਨ ਠਾਨਿ ॥ ੪੧ ॥ ਪੁਨ ਸ਼੍ਰੀ ਗੁਰਦਿੱਤੇ ਥਲ ਗਏ।
ਨਮੋ ਕਰਤਿ ਪੁਰਿ ਆਵਤਿ ਭਏ। ਨਿਸਾ ਬਸੇ ਸ਼੍ਰੀ ਤੇਗ ਬਹਾਦਰ। ਸੁਰਜ
ਮਲ ਸੇਵਾ ਕਰਿ ਆਦਰ ॥ ੪੨ ॥ ਪੋਤ੍ਰ ਆਪਨੇ ਆਨਿ ਮਿਲਾਏ। ਗੁਰ
ਬੂਝੈਂ 'ਕਨਾ ਨਾਮ ਰਖਾਏ ?' 'ਏਕ ਗੁਲਾਬਰਾਇ ਹੈ ਨਾਮੂ। ਸ਼ਯਾਮ ਦਾਸ
ਦੂਸਰ ਅਭਿਰਾਮੂ' ॥ ੪੩ ॥ ਤਿਨਹੁੰ ਬਿਭੂਖਨ ਸਤਿਗੁਰ ਦਏ। ਨਿਕਟਿ
ਬਿਠਾਇ ਪ੍ਰੇਮ ਕੈ ਕਿਏ। ਸੁੰਦਰ ਬਸਤ੍ਰ ਬਹੁਰ ਤਿਨ ਦੀਨਿ। ਨਿਜ ਸੁਤ
ਸੋਂ ਮਿਲਿਬੋ ਇਨ ਚੀਨਿ[6]॥੪੪॥ ਪ੍ਰਾਤਿ ਹੋਤਿ ਮਿਲਿ ਸਭਿ ਕੋ ਸਾਥ। ਚਲੇ

[1]ਰਹਾਂਗੇ।[2]ਮਜਲਾਂ ਮਾਰਦੇ[3]ਰਸਤਾ ਵਿਚਰ ਕੇ,ਚੱਲ ਕੇ। [4]ਸੁਹਣੇ ਘੋੜੇ । [5]ਗੁੜ ਤੇ ਛੋਲਿਆਂ ਦਾ ਆਟਾ ਮਿਲਾਕੇ ਘੋੜੇ ਨੂੰ ਜੋ ਦਿੰਦੇ ਹਨ । [6]ਇਨ੍ਹਾਂ ਦਾ ਮਿਲਾਪ ਹੋਣਾ ਆਪਣੇ ਪੁਤ੍ਰ (ਸ੍ਰੀ ਗੋਬਿੰਦ ਸਿੰਘ ਜੀ) ਨਾਲ ਜਾਣਿਆਂ ।

ਅਨੰਦਪੁਰੇ ਗੁਰ ਨਾਥ। ਪੰਚ ਕੋਸ ਪਰ ਪਹੁੰਚੇ ਜਾਈ।ਸੁਨਤਿ ਪੂਜਾ ਆਈ ਅਗੁਵਾਈ ॥ ੪੫ ॥ ਦੇ ਕਰਿ ਦਰਬਾਦਿਕ ਆਕੋਰ । ਮਿਲੇ ਸਕਲ ਬੰਦਤਿ ਕਰ ਜੋਰਿ। ਕੁਸ਼ਲ ਪਸ਼ਨ ਗੁਰ ਸਭਿ ਕੋ ਕਰੈਂ । 'ਕ੍ਰਿਪਾ ਤੁਮਾਰੀ ਤੇ ਸੁਖ ਧਰੈਂ' ॥ ੪੬ ॥ ਸਾਦਰ ਸਤਿਗੁਰ ਕੋ ਲੇ ਆਏ। ਭਏ ਪ੍ਰਵੇਸ਼ ਸਦਨ ਮਹਿੰ ਜਾਏ। ਅਧਿਕ ਅਨੰਦ ਅਨੰਦਪੁਰਿ ਹੋਵਾ । ਨਰ ਨਾਰਿਨਿ ਗਨ ਦਰਸ਼ਨ ਜੋਵਾ ॥ ੪੭ ॥ ਬਹੁ ਪਕਵਾਨ ਬਨਕ ਲੇ ਆਏ । ਹ੍ਵੈ ਅਰਦਾਸ ਬੈਠਿ ਸਮੁਦਾਏ । ਜਥਾ ਪਾਇ ਪਤਿ ਕੋ ਚਿਰਕਾਲ।ਹਰਖ ਮਾਨਤੀ ਤ੍ਰਿਪਾ ਬਿਸਾਲ ॥ ੪੮ ॥ ਤਿਮ ਨਗਰੀ ਕੇ ਲੋਕ ਅਨੰਦੇ । ਸਭਿਨਿ ਆਨਿ ਗੁਰ ਕੋ ਪਦ ਬੰਦੇ । ਹੋਇ ਸੁਚਿਤ ਗੁਰ ਸਿਵਰ ਲਗਾਯੋ[1]। ਨਾਨਾ ਬਿਧਿ ਅਹਾਰ ਕਰਿਵਾਯੋ ॥ ੪੯ ॥ ਖਾਨ ਪਾਨ ਕਰਿ ਨਿਸਾ ਬਿਤਾਏ । ਭਈ ਪ੍ਰਾਤਿ ਜਾਗੇ ਮਜਨਾਏ । ਲਗਸੋ ਦਿਵਾਨ ਆਇ ਸਭਿ ਕੋਈ।ਜਿਸ ਜਿਸ ਕੋ ਜਥਿ ਜਥਿ ਸੁਧਿ ਹੋਈ ॥ ੫੦ ॥ ਮਿਲਹਿੰ ਆਨਿ ਸਿਖ ਮੰਗਤਿ ਸਾਰੇ । ਪਸਰਿ ਗਈ ਸੁਧਿ ਦੇਸ਼ ਉਦਾਰੇ । ਸੁਨਿ ਸੁਨਿ ਚਲੇ ਆਇੰ ਸਮੁਦਾਏ । ਸਹਿਤ ਮਸੰਦ ਮਿਲਹਿੰ ਹਰਖਾਏ ॥ ੫੧ ॥ ਸ੍ਰੀ ਅੰਮ੍ਰਿਤਸਰ ਕੋ ਚਲਿ ਗਏ।ਦਰਬ ਬ੍ਰਿੰਦ ਕੋ ਅਰਪਤਿ ਭਏ। ਬ੍ਰਿਧ ਕੋ[2] ਬੰਸ ਬਿਖੈ ਗੁਰਦਿੱਤਾ । ਆਨਿ ਬਾਜ ਸਤਿਗੁਰ ਕੋ ਦਿੱਤਾ ॥ ੫੨ ॥ ਲਵਪੁਰਿ ਕੋ ਇਕ ਧਨੁਖ ਮਹਾਨਾ। ਅਰਪਸੋ ਤਰਕਸ਼ ਭਰਿ ਖਰ ਬਾਨਾ। ਇੱਤਮਾਦਿਕ ਬਹੁ ਭੇਟ ਚਢਾਈ। ਸ੍ਰੀ ਗੁਰ ਸਾਦਰ ਲੀਨਿ ਬਿਠਾਈ ॥੫੩॥ਕੁਸ਼ਲ ਪ੍ਰਸ਼ਨ ਕਰਿ ਸਭਿ ਸਤਿਕਾਰੇ । ਜਥਾ ਜੋਗ ਕਹਿ ਦਯੋ ਅਹਾਰੇ । ਕਾਬਲ ਆਦਿ ਸਿੱਖ ਸਮੁਦਾਏ । ਦਰਬ ਸਮੇਤ ਮਸੰਦ ਸੁ ਆਏ ॥ ੫੪ ॥ ਕਹਿੰ ਲੌ ਕਹੌਂ ਨਿਤਾਪ੍ਰਤਿ ਆਵੈਂ । ਸਭਿ ਦੇਸ਼ਨਿ ਮਹਿੰ ਸੁਨਿ ਸੁਨਿ ਧਾਵੈਂ । ਸਿਰੋਪਾਉ ਦੇ ਕਰਹਿੰ ਬਿਸਰਜਨ। ਜੋ ਜਿਸ ਪੁਰਿ ਮਹਿੰ ਤਹਿੰ ਕੋ ਤਤਛਿਨ ॥੫੫॥ ਰਹਸੋ ਨਿਕਟ ਗੁਰਦਿੱਤਾ ਭਾਈ । ਪ੍ਰੇਮੀ ਅਪਰ ਮਿਲੈਂ ਗਨ ਆਈ । ਸੰਗਤਿ ਆਵਤਿ ਜਾਤਿ ਬਿਸਾਲਾ । ਬੀਤਸੋ ਰਹਤਿ ਜਬਹਿ ਚਿਰਕਾਲਾ ॥੫੬॥ ਹੋਤਿ ਕੀਰਤਨ ਲਗਹਿ ਦਿਵਾਨ । ਮਿਲਿ ਮਿਲਿ ਉਧਰੇ ਬ੍ਰਿੰਦ ਜਹਾਨ । ਸੋ ਭੀ ਗਨੈ ਨ ਜੈ ਹੈਂ ਮੋ ਤੇ। ਆਇ ਅਨਕ ਨਏ ਸਿਖ ਹੋਤੇ ॥੫੭॥ ਇਮ ਸੁਖ ਪਾਇ ਬਿਤਾਯਹੁ ਕਾਲਾ । ਸੁਤ ਕੋ ਸਿਮਰਤਿ ਗੁਰੂ ਕ੍ਰਿਪਾਲਾ ।–ਆਇ

[1]ਸਾਵਧਾਨ ਹੋ ਕੇ ਸ਼੍ਰੀ ਗੁਰੂ ਜੀ ਦਾ ਡੇਰਾ ਲਵਾਇਆ। [2]ਬਾਬੇ ਬੁੱਢੇ ਦੇ।

ਆਪਨੋ ਨਗਰ ਸੰਭਾਰਹਿੰ। ਹਮ ਜਹਿ ਜਾਨੋਂ ਤਹਾਂ ਸਿਧਾਰਹਿੰ–॥ ੫੯ ॥ ਲਿਖੀ ਪੱਤ੍ਰਿਕਾ ਅਖਿਲ ਹਵਾਲਾ 'ਪਠਿ ਕਰਿ ਚਲਹੁ ਬਿਲਮ ਸਭਿ ਟਾਲਿ। ਦੇਸ਼ ਪੰਜਾਬ ਆਇਬੋ ਕਰੀਯਹਿ। ਪਹੁੰਚਿ ਅਨੰਦਪੁਰਿ ਅਪਨਿ ਸੰਭਰੀਯਹਿ' ॥ ੫੯ ॥ ਲੇਕਰਿ ਸਿੱਖ ਪਠਨੋ ਮਗ ਚਾਲਿ। ਪਟਣੇ ਪੁਰਿ ਕੋ ਠਾਮ ਸੰਭਾਲਿ[1]। ਸਤਿਗੁਰ ਬਸੇ ਉਧਾਰਹਿੰ ਦਾਸ। ਕਵਿ ਸੰਤੋਖ ਸਿੰਘ ਬਾਕ ਬਿਲਾਸ ॥ ੬੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਸ਼੍ਰੀ ਅਨੰਦਪੁਰ ਆਗਮਨ' ਪ੍ਰਸੰਗ ਬਰਨਨੰ ਨਾਮ ਖਸ਼ਟ ਬਿੰਸਤੀ ਅੰਸੂ ॥ ੨੬ ॥

੨੭. [ਔਰੰਗਜ਼ੇਬ ਦਾ ਜ਼ਮਾਨਾ। ਕਸ਼ਮੀਰੀ ਪੰਡਤ]।

ਦੋਹਰਾ ॥ ਤੇਗ ਬਹਾਦਰ ਸਤਿਗੁਰੂ ਬਸਿ ਅਨੰਦ ਪੁਰਿ ਮਾਂਹਿ। ਸਮਾ ਬਿਤਾਵਤਿ ਸੁਖ ਸਹਿਤ ਦਾਸਨਿ ਸ਼ੋਖ ਸੁ ਚਾਹਿੰ ॥ ੧ ॥ ਚੌਪਈ ॥ ਤੁਰਕੇਸ਼ੁਰ ਬਹੁ ਗਹੀ ਕੁਚਾਲੀ। ਸ਼ਰਾ ਚਲਾਵਤਿ ਜਗਤ ਬਿਸਾਲੀ। ਹਿੰਦੁਨਿ ਪਰ ਬਹੁ ਬਲ ਕੋ ਪਾਯੋ। ਚਾਹਤਿ ਸਭ ਕੋ ਧਰਮ ਨਸਾਯੋ॥ ੨ ॥ 'ਸਗਰੇ ਨਰ ਮੈਂ ਤੁਰਕ ਬਨਾਵੋਂ। ਬਹੁਰ ਸ਼ਰ੍ਹਾ ਮਹਿੰ ਭਲੇ ਚਲਾਵੋਂ। ਸ਼ਰ੍ਹਾ ਬਿਨਾ ਦੋਜ਼ਕ ਮਹਿੰ ਪਰੈਂ। ਨਹਿ ਇਮਾਨ ਕੋ ਨੀਕੇ ਧਰੈਂ ॥ ੩ ॥ ਭਯੋ ਮੁਹੰਮਦ ਪਸ਼ਚਮ ਦੇਸ਼। ਤਿਤ ਤੁਰਕਾਨੇ ਓਜ ਵਿਸ਼ੇਸ਼। ਕਿਤ ਕਿਤ ਹਿੰਦੂ ਰਹੇ ਨਿਜੋਰ[2]। ਤੁਰਕ ਕਰੋਂ ਪੂਰਬ ਤਿਸ ਓਰ ॥ ੪ ॥ ਉਤ ਤੇ ਹੋਵਤਿ ਆਵਤਿ ਸਾਰੇ॥ ਇਤ ਕੇ ਪਿਖਿ ਹੁਇ ਸ਼ਰ੍ਹਾ ਮਝਾਰੇ[3]' । ਸੰਗ ਮੌਲਵੀ ਮਸਲਤ ਠਾਨੀ। ਸਭਿਨਿ ਸਰਾਹਨੋ 'ਨੀਕ ਬਖਾਨੀ' ॥੫॥ ਲਿਖਿ ਪਰਵਾਨੇ ਪੁਨਹਿੰ ਪਠਾਏ। ਪ੍ਰਥਮ ਪੁਰੀ ਕਸ਼ਮੀਰ ਸਿਧਾਏ। ਸੂਬਾ ਤਿਹਠਾਂ ਅਫਕਨ ਸ਼ੇਰ[4]। ਕਰਤਿ ਹੁਕਮ ਸੋਂ ਸਗਰੇ ਜ਼ੇਰ[5] ॥ ੬ ॥ ਰੈਕ ਦੇਸ਼ ਧਨ ਹਾਕਮ ਲੇਤਿ ॥ ਦਾਰਿਦ ਸਾਰੀ ਪ੍ਰਜਾ ਨਿਕੇਤ[6]। ਪਠਨੋ ਸ਼ਾਹੁ ਕੋ ਜਬਿ ਪਰਵਾਨਾ। 'ਕਰਹੁ ਤੁਰਕ ਇਹ ਦੇਸ਼ ਮਹਾਨਾ ॥੭॥ ਧਨ ਧਰਨੀ ਲਾਲਚ ਦਿਖਰਾਵਹੁ। ਬਨਹੁੰ ਤੁਰਕ ਸਭਿਹੂੰ ਸੁਖ ਪਾਵਹੁ। ਸਨੈ ਸਨੈ ਮਨ ਕੋ ਬਿਰਮਾਇ। ਮੁਖ ਤੇ ਮਾਧੁਰ ਬਾਕ ਸੁਨਾਇ ॥੮॥ ਬਹੁਰ ਓਜ ਕੋ ਦਾਬਾ ਦੇਹੁ। ਜਸੋਂ ਕਸੋਂ ਕਰਹੁ ਸ਼ਰ੍ਹਾ ਮਹਿੰ ਲੇਹੁ। ਬਹੁ ਜਬਰੀ ਨਹਿੰ ਜਾਨੀ ਪਰੈ। ਦੀਜੈ ਬਨਾਹ ਲਾਲਸਾ ਧਰੈਂ ॥੯॥ ਹਿੰਦੂ ਧਰਮ ਬਿਖੈ ਦਿਢ ਜੋਈ। ਧਨ ਅਰੁ ਬੁਧਿ ਮਹਿੰ ਦੀਰਘ ਕੋਈ। ਦਿਜ ਆਦਿਕ ਜੋ ਹੈਂ ਇਸ ਦੇਸ਼। ਸਨੈ ਸਨੈ ਕਰਿ ਤੁਰਕ ਅਸ਼ੇਸ਼'।

[1]ਯਾਦ ਕਰਕੇ। [2]ਕਮਜ਼ੋਰ। [3]ਵੇਖ ਵੇਖ ਕੇ ਸ਼ਰ੍ਹਾ ਵਿਚ ਹੋ ਜਾਣਗੇ। [4]ਸ਼ੇਰ ਅਫਗਨ। [5]ਅਧੀਨ। [6]ਕੰਗਾਲਤਾ ਹੈ ਸਾਰੀ ਪਰਜਾ ਦੇ ਘਰੀਂ।

੧੦ ॥ ਅਫਕਨ ਸ਼ੇਰ ਸ਼ਾਹੁ ਮਤਿ ਜਾਨੀ। ਦਿਜ ਬੁਲਾਇ ਗਨ ਸੰਗ ਬਖਾਨੀ। ਜੋ ਬੁਧਿ ਮਹਿੰ ਅਰੁ ਧਨ ਮਹਿੰ ਭਾਰੇ। ਸਕਲ ਆਪਨੇ ਨਿਕਟਿ ਹਕਾਰੇ॥੨੧॥ 'ਕਾਗਦ ਪਠਨੋ ਸ਼ਾਹੁ ਲਿਹੁ ਦੇਖਿ।–ਬਡਿਆਈ ਕਹੁ ਦੇਹਿ ਬਿਸ਼ੇਖ–'। ਸੁਨਿ ਖਿੱਪ੍ਰਨਿ ਗਨ ਮਨ ਦੁਖ ਪਾਏ। ਕੁਛ ਨਹਿੰ ਕਹਨੋ ਗਯੋ, ਪਛੁਤਾਏ ॥ ੧੨ ॥ ਸੋਚਤਿ ਚਿਰੰਕਾਲ ਲਗਿ ਰਹੇ। ਅਪਨੇ ਧਰਮ ਹੋਤੁ ਪੁਨ ਕਹੇ। 'ਪ੍ਰਥਮ ਕਿਨਹੁੰ ਨਹਿੰ ਕੀਨਸਿ ਐਸੇ। ਜ਼ੋਰਾਵਰੀ ਚਹਹੁ ਅਬਿ ਜੈਸੇ ॥ ੧੩ ॥ ਅਪਨੋ ਧਰਮ ਤਜਹਿੰ ਕਿਮ ਸੋਇ[1]। ਸ੍ਰਿਸ਼ਟਿ ਰਚੀ ਤਬਿ ਕੋ ਇਹ ਜੋਇ। ਕਰਹੁ ਓਜ ਦੀਜੈ ਸਭਿ ਮਾਰੇ। ਨਹਿੰ ਕੈਸੇ ਹਮ ਜਨਮ ਬਿਗਾਰੇਂ ॥ ੧੪ ॥ ਰਾਖਹਿੰ ਧਰਮ ਮਰਨ ਲੌ ਸੋਈ। ਕੌਨ ਕੂਰ ਕੋ ਜੀਵਨ ਹੋਈ[2]। ਇਮ ਕਹਿ ਅਪਨੇ ਸਦਨ ਸਿਧਾਰੇ। ਜੇ ਦਿਢ ਹੁਤੇ ਧਰਮ ਧਨ ਭਾਰੇ[3] ॥੧੫॥ ਪੁਨ ਕੇਤਿਕ ਦਿਨ ਬੀਤੇ ਜਬੈ। ਗਈ ਤਗੀਦ ਸ਼ਾਹੁ ਕੀ ਤਬੈ। ਅਫਕਨ ਸ਼ੇਰ ਡਰਨੋ ਰਿਸ ਕੀਨਿ। ਬੁਧਿ ਕਰਿ ਇਸ ਪ੍ਰਕਾਰ ਉਰ ਚੀਨ ॥੧੬॥–ਜੋ ਗ੍ਰਾਮਨਿ ਮਹਿੰ ਹਿੰਦੂ ਬ੍ਰਿੰਦ। ਪ੍ਰਥਮ ਤੁਰਕ ਤਿਨ ਕਰੌਂ ਬਿਲੰਦ–। ਪਰਬਤ ਬਾਸੀ ਦਿਜ ਸਮੁਦਾਏ। ਕੇਤਿਕ ਖੱਤ੍ਰੀ ਸਦਨ ਬਸਾਏ ॥ ੧੭ ॥ ਤਹਿੰ ਚਢਿ ਆਇ ਜ਼ੋਰ ਕੋ ਘਾਲਾ। ਕੀਨੋ ਤਿਨ ਕੋ ਤੁਰਕ ਬਿਸਾਲਾ। ਬੀਸ ਤੀਸ ਕੋਸਨ ਮਹਿੰ ਜੋਇ। ਇਕ ਦਿਨ ਸਕਲ ਏਕਠੇ ਹੋਇ ॥ ੧੮ ॥ ਕਰੇ ਉਤਾਰਨਿ ਸਰਬ ਜਨੇਊ। ਤੋਲ ਸਵਾ ਮਨ ਹੋਯਸਿ ਤੇਊ। ਤਿਸ ਦਿਨ ਤੁਰਕ ਭਏ ਹੈਂ ਸਾਰੇ। ਹਿੰਦੁਨਿ ਹਾਹਾਕਾਰ ਉਚਾਰੇ ॥ ੧੯ ॥ ਖੱਖੇ[4] ਨਾਮ ਭਯੋ ਖੱਤ੍ਰੀਨ। ਭੰਭੇ ਨਾਮ ਦਿਜਨ ਕੋ ਕੀਨਿ। ਪੁਰਿ ਕਸ਼ਮੀਰ ਤੀਰ ਗਿਰ ਜੋਏ। ਕਿਤਿਕ ਦਿਵਸ ਮਹਿੰ ਤੁਰਕ ਸੁ ਹੋਏ ॥ ੨੦ ॥ ਦਰਬ ਆਦਿ ਸਾਮਿੱਗ੍ਰੀ ਜੇਤੀ। ਘਰ ਤੁਰਕਨਿ ਕੇ ਬਿਰਧੀ ਤੇਤੀ। ਇਮ ਅੜ ਹਿੰਦੁਨਿ ਕੀ ਜਬਿ ਟੂਟੀ। ਸੰਸੋ-ਮਾਨ ਭਏ ਧ੍ਰਿਤਿ ਛੂਟੀ ॥ ੨੧ ॥ ਬਹੁਰ ਬਿੱਪ੍ਰ ਪੁਰਿ ਕੇ ਸਮੁਦਾਏ। ਸਗਰੇ ਅਫਕਨ ਸ਼ੇਰ ਬੁਲਾਏ। ਕਹਯੋ ਜੋਰ ਕਰਿ 'ਕਲਮਾ ਪਠੋ। ਸਰਹਿ ਨ ਕਹਾਂ ਸ਼ਰ੍ਹਾ ਤੇ ਨਠੋ[5]' ॥ ੨੨ ॥ ਸੁਨਿ ਕੈ ਸਭਿ ਹਿੰਦੁਨਿ ਕੋ ਚਿੰਤਾ। ਭਏ ਇਕੱਤ੍ਰ ਕਹੈਂ ਬਿਰਤੰਤਾ।'ਅਪਰ ਉਪਾਇ ਨ ਕੋ ਬਨਿ ਆਵੈ। ਜਗਤ ਰਾਜ

[1]ਭਾਵ ਹਿੰਦੂ। [2]ਝੂਠ ਦਾ ਜੀਵਨ ਕੌਣ ਜੀਵੇ ? । [3]ਧਰਮੀ ਤੇ ਧਨੀ। [4]ਖੱਖੇ ਮੁਸਲਮਾਨ । [5]ਸ਼ਰਾ ਤੋਂ ਨੱਠਿਆਂ ਕੁਛ ਨਹੀਂ ਬਨੇਗਾ ।

ਇਨ, ਥਾਉਂ ਨ ਪਾਵੈਂ[1] ॥ ੨੩ ॥ ਮਿਲਹੁ ਚਲਹੁ ਅਮਰੇਸ਼ੁਰ ਥਾਨ[2]। ਦਿਹੁ ਧਰਨਾ[3] ਤਜਿ ਖਾਨ ਰੁ ਪਾਨ। ਤਹਿੰ ਮਰਿ ਰਹਹੁ ਕਿ ਰੁਦ੍ਰ ਰਿਝਾਵਹੁ।–ਰਾਖਹਿੰ ਧਰਮ ਹਿੰਦੁ–ਬਰ ਪਾਵਹੁ ॥ ੨੪ ॥ ਤੁਰਕ ਸੰਗ ਕੀਜਹਿ ਤਕਰਾਰ। ਇਕ ਦੁਇ ਮਾਸਨ ਕੋ ਧ੍ਰਿਤ ਧਾਰਿ[4]। ਅਸ ਮਸਲਤ ਕਰਿ ਪਹੁੰਚੇ ਜਾਇ। ਜਹਿੰ ਸੂਬਾ ਅਰੁ ਨਰ ਸਮੁਦਾਇ ॥ ੨੫ ॥ ਹਾਥ ਜੋੜਿ ਸਭਿਹੂੰਨਿ ਉਚਾਰਾ। [5]ਖਟ ਮਾਸਨਿ ਬੰਧਹੁ ਤਕਰਾਰਾ। ਜਤਨ ਜਿਤਿਕ ਹਮ ਤੇ ਹੁਇ ਜਾਇ। ਸੋ ਕਰਿ ਲੇਹਿੰ ਜਿ ਧਰਮ ਰਹਾਇ ॥ ੨੬ ॥ ਨਾਂਹਿ ਤ ਹਮ ਮਾਨਹਿੰ ਜਿਮ ਕਹੋ। ਜਗਪਤਿ ਆਜ ਬਲੀ ਤੁਮ ਅਹੋ[7]। ਅਫਕਨ ਸ਼ੇਰ ਮਾਨਿ ਜਬਿ ਲੀਨੀ।ਭਲੇ ਦਿਜਨ ਮਿਲਿ ਤਮਾਰੀ ਕੀਨੀ ॥੨੭॥ [6]ਜੀਵਨ ਤੇ ਮਰਿਬੋ ਅਬਿ ਆਛੋ। ਧਰਮ ਤਮਾਗਿਬੋ ਨਾਂਹਿਨ ਬਾਂਛੋ[8]। ਇਮ ਹਠ ਕਰਿ ਪੁਰਿ ਕੌਤਿਕ ਕੌਸਾ। ਅਮਰਨਾਥ ਗੇ ਧਾਰਿ ਭਰੋਸਾ ॥ ੨੮ ॥ ਤਜਿ ਕਰਿ ਖਾਨ ਪਾਨ ਧ੍ਰਿਤ ਧਰਿਕੈ। ਬੈਠੇ ਚਹੁੰ ਦਿਸ਼ਿ ਮੱਜਨ ਕਰਿਕੈ। ਸ਼ਿਵ ਕੇ ਨਾਮ ਹਜ਼ਾਰਹੁੰ ਕਹੈਂ। [9]ਸ਼ੰਭੂ, ਚੰਦ੍ਰ ਚੂੜ*, ਮ੍ਰਿੜ ਅਹੈਂ ॥ ੨੯ ॥ ਨੀਲ ਕੰਠ, ਸ਼ੂਲੀ, ਹਰ, ਜਟੀ। ਬਰਨ ਸੁ ਬਿਸਦ ਬਿਭੂਤੀ ਠਟੀ[10]। ਅੰਧਕ ਘਾਤਕ[11], ਰੁਦ੍ਰ, ਤ੍ਰਿਲੋਚਨ[12]।ਸ਼ੰਕਰ ਸੇਵਕ ਸੋਚ ਬਿਮੋਚਨ[13] ॥੩੦॥ ਤਪ ਕੀ ਮੂਰਤਿ ਬਹੁਤ ਪ੍ਰਤਾਪੈ। ਹੋਤਿ ਪ੍ਰਸੰਨ ਅਲਪ ਜਪੁ ਜਾਪੈ। ਮਹਾਂ ਦੇਵ, ਭਵ, ਭੱਦ੍ਰ ਕਰੰਤਾ[14]। ਤ੍ਰਿਪੁਰ ਹਰਨੋ[15] ਤਿਮ ਬਿਘਨ ਹਰੰਤਾ ॥ ੩੧ ॥ ਜਗਤ ਮ੍ਰਿਜਾਦਾ ਥਾਪਤਿ ਰਹਨੋ।ਕਥਾ ਪੁਰਾਨਨਿ ਕੀ ਮਹਿੰ ਲਹਨੋ[16]।ਪਾਰਬਤੀ ਪਤਿ, ਪਾਨ ਪਿਨਾਕੂ[17]। ਕਰਹੁ ਚਹਹੁ ਜਿਮ ਕਹਿ ਇਕ ਵਾਕੂ[18] ॥੩੨॥ ਜਬਿ ਸੁਰ ਗਨ ਕੋ ਅਪਦਾ ਆਵੈ।ਦੀਨ ਹੋਇ ਤਵ ਸ਼ਰਨ ਸਿਧਾਵੈਂ। ਅਪਨੇ ਭਗਤ ਜਾਨਿ ਸਮੁਦਾਇ। ਬਲ ਬਿਸਾਲ ਤੇ ਕਰਹਿੰ ਸਹਾਇ ॥ ੩੩ ॥ ਦੀਨ ਬੰਧੁ ਦੁਖ ਦਾਰਿਦ ਹਰਤਾ। ਸੈਲ ਕਿਲਾਸ਼ ਬਾਸ ਆਚਰਤਾ। ਪ੍ਰਭੁ ਪਸ਼ੁਪਤਿ,ਈਸ਼ੁਰ,ਭਗਵਾਨੂ। ਭੁਗਤਹਿ ਜਗ ਨਿਤ ਤੋਰੋ

[1]ਸਾਰੇ ਜਗਤ ਵਿਚ ਇਨ੍ਹਾਂ ਦਾ ਰਾਜ ਹੈ (ਲੁਕਣ ਨੂੰ ਹੋਰ) ਕਿਤੇ ਥਾਂ ਨਹੀਂ ਮਿਲਦਾ। [2]ਅਮਰਨਾਥ ਥਾਨ। [3]ਹੱਠ ਕਰਕੇ ਬੈਠਣਾ। [4]ਚਿਟੇ ਰੰਗ ਦੀ ਸਵਾਹ ਧਾਰੀ (ਮਲੀ) ਹੈ। [5]ਅੰਧਕ ਦੈਂਤ ਦਾ ਨਾਸ਼ ਕਰਤਾ। [6]ਤ੍ਰੈ ਅੱਖਾਂ ਵਾਲਾ=ਸ਼ਿਵ। [7]ਜਨਾਂ ਦੇ ਫਿਕਰ ਦੂਰ ਕਰਨ ਵਾਲਾ। [8]ਕਲਜਾਨ ਕਰਤਾ। [9]ਜਿਸਨੇ (ਜਿਵੇਂ) ਤ੍ਰਿਪੁਰ ਮਾਰਿਆ ਸੀ। [10]ਵਿਚ ਜਾਣਿਆਂ ਗਿਆ ਹੈ। [11]ਹੱਥ ਵਿਚ ਪਿਨਾਕ ਧਨੁਖ ਧਾਰਨ ਵਾਲਾ। [12]ਇਕ ਵਾਕ ਕਹਿਕੇ ਜੋ ਕਰਨਾ ਚਾਹੋ ਕਰ ਲੈਂਦੇ ਹੋ।

*ਪਾ:–ਚੰਦ੍ ਮੌਲ।

ਦਾਨ ॥ ੩੪ ॥ ਅਬਿ ਆਧੋ ਭੀਖਨ ਕਲਿ ਕਾਲ। ਭਧੋ ਜਮਨ ਕੋ ਤੇਜ ਬਿਸਾਲ। ਹਿੰਦੁ ਧਰਮ ਕੋ ਨਾਸ਼ ਕਰੰਤਾ। ਚਹਿਤ ਮ੍ਰਿਜਾਦਾ ਸ਼ਗਰੀ ਹੰਤਾ ॥ ੩੫ ॥ ਦਿਜਗਨ ਆਨਿ ਪਰੇ ਸ਼ਰਨਾਈ। ਤੁਮ ਬਿਨ ਕੋ ਅਬਿ ਹੋਇ ਸਹਾਈ। ਰਾਜ ਤੁਰਕ ਕੋ ਮਹਿਦ ਪ੍ਰਕਾਸ਼ਾ। ਰਾਵਨ ਜਿਮ ਨਹਿ ਚਹਹੁ ਜਿ ਨਾਸਾ[1] ॥ ੩੬ ॥ ਤਉ ਧਰਮ ਹਿੰਦੁਨਿ ਕੋ ਭਾਰੀ। ਬਨ ਸਹਾਇ ਅਬਿ ਲੇਹੁ ਉਬਾਰੀ। ਨਤੁ ਸਭਿ ਏਕ ਮਈ ਹੁਇ ਜਾਵੈ। ਸੁਰ ਗਨ ਕੀ ਪੂਜਾ ਬਿਨਸਾਵੈ ॥ ੩੭ ॥ ਬਿੱਪ੍ਰ ਦੀਨ ਬਨਿ ਪਹੁੰਚੇ ਸ਼ਰਨੀ। ਕਰੁਨਾ ਕਰਹੁ ਧਰਮ ਰਹਿ ਧਰਨੀ[2]। ਇੱਤਮਾਦਿਕ ਦਿਜ ਨਾਮ ਰਟੰਤੇ। ਧੂਪ ਦੀਪ ਬਹੁ ਬਲੀ ਚਢੰਤੇ ॥ ੩੮ ॥ ਪਰੇ ਕਰਹਿੰ ਡੰਡੌਤ ਘਨੇਰੀ। ਬਹੁ ਬਿਨਤੀ ਬੋਲਹਿੰ ਤਿਸ ਬੇਰੀ।ਖਾਨ ਪਾਨ ਬਿਨ ਨਿਸ ਦਿਨ ਰੋਵੈਂ।ਬੈਠੇਇਕਆਸਨ, ਨਹਿ ਸੋਵੈਂ ॥ ੩੯ ॥ ਕਨਕ[3], ਅਰਕ[4], ਬਿਲ ਦਲ[5] ਅਰਪੰਤੇ। ਭੋਲਾ ਨਾਥ ਧਯਾਨ ਚਿਤਵੰਤੇ। ਅਸ਼ਟ ਦਿਵਸ ਜਬਿ ਭਏ ਬਿਤੀਤ। ਛੁਧਾ ਪਿਪਾਸਾ ਨਿੰਦ੍ਰਾ ਜੀਤਿ ॥੪੦॥ ਮੰਡਯੋ ਮਰਣ ਜਿਯਨਿ ਤਜਿ ਆਸਾ। ਨਹਿ ਨਿਜ ਕਰਿ ਹੈਂ ਧਰਮ ਬਿਨਾਸ਼ਾ। ਬਯਾਕੁਲ ਹੋਇ ਕਿਤਿਕ ਗਿਰ ਰਹੇ। ਬਿਨਾ ਅਹਾਰ ਕਹਾਂ ਬਲ ਲਹੇ ॥ ੪੧ ॥ ਕਿਤਿਕ ਅਧਿਕ ਹਠ ਧਾਰੀ ਬਿੱਪ੍ਰ। ਸੰਕਟ ਸਹੈਂ ਸਧੀਰ ਅਛਿੱਪ੍ਰ[6]। ਪੂਜਾ ਕਰਹਿੰ ਅਨੇਕ ਪ੍ਰਕਾਰਾਂ। ਪਰਹਿ ਨਿਰੰਤਰ ਜਲ ਕੀ ਧਾਰਾ ॥ ੪੨ ॥ ਧਰਹਿੰ ਧਯਾਨ ਜਿਸ ਪਰ ਮ੍ਰਿਗ ਛਾਲਾ। ਪਾਰਬਤੀ ਅਰਧੰਗਿ ਸੁਚਾਲਾ[7]। ਲਪਟੇ ਸਰਪ ਬਿਭੂਤ ਲਗਾਏ। ਮੁੰਡਨ ਮਾਲ ਬਿਸਾਲ ਬਨਾਏ ॥ ੪੩ ॥ ਸੀਸ ਜਟਾ ਕੋ ਜੂਟ[8] ਉਤੰਗਾ। ਨਿਰਮਲ ਨੀਰ ਪ੍ਰਵਾਹਤਿ ਗੰਗਾ। ਤ੍ਰਿਤਿਯ ਨੈਨ ਮੈਂ ਅਗਨਿ ਅਛਾਦੇ। ਡਮਰੁ ਡਮੰਕਤਿ[9] ਕਰ ਮਹਿਂ ਬਾਦੇ॥੪੪॥ ਰੂਪ ਅਮੰਗਲ ਮੰਗਲ ਕਰਿਤੇ। ਇਸਿ ਬਿਧਿ ਧਯਾਨ ਅਧਿਕ ਦਿਜ ਧਰਿਤੇ। ਮਹਾਂਦੇਵ ਤਬਿ ਅੰਤਰ ਜਾਮੀ। ਜਾਨਯੋ ਕਸ਼ਟ ਬਡੋ ਤਿਨ, ਸ੍ਵਾਮੀ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਗ੍ਰੰਥੇ ਦ੍ਵਾਦਸ਼ ਰਾਸੇ 'ਕਸ਼ਮੀਰ ਦ੍ਵਿਜਨ ਪ੍ਰਸੰਗ' ਬਰਨਨੰ ਨਾਮ ਸਪਤਿ ਬਿੰਸਤੀ ਅੰਸੂ ॥ ੨੭ ॥

੨੮. [ਕਸ਼ਮੀਰੀ ਪੰਡਤ]।

ਦੋਹਰਾ ॥ ਪ੍ਰਾਨ ਅੰਤ ਲੌ ਦਿਜ ਭਏ ਜਾਨੇ ਰਿਦੈ ਤ੍ਰਿਨੈਨ[10]। ਕ੍ਰਿਪਾ ਧਾਰਿ

[1]ਰਾਵਣ ਵਾਂਙੂ ਜੇ ਤੁਸੀਂ (ਤੁਰਕਾਂ ਦਾ) ਨਾਸ਼ ਕਰਨਾ ਨਹੀਂ ਚਾਹੁੰਦੇ ਤਾਂ। [2]ਧਤੂਰਾ। [3]ਅੱਕ। [4]ਬਿੱਲ ਦੇ ਪੱਤੇ। [5]ਹੌਲੀ ਹੌਲੀ। [6]ਸ਼੍ਰੇਸ਼ਟ ਚਾਲ ਵਾਲੀ ਪਾਰਬਤੀ ਜਿਸ ਦੀ ਅਰਧੰਗੀ ਹੈ। [7]ਜੂੜਾ। [8]ਡੌਰੂ ਵਾਜਾ ਵਜਦਾ ਹੈ । [9]ਸ਼ਿਵ ਜੀ ਨੇ।

ਪੱਤ੍ਰੀ ਬਿਖੇ ਲਿਖਿ ਉਪਾਇ ਕੇ ਬੈਨ॥੧॥ ਚੌਪਈ॥ 'ਸ਼੍ਰੀ ਨਾਨਕ ਜਗ ਗੁਰੂ ਬਿਸਾਲਾ। ਅੱਪ੍ਰਮੇਯ ਸਮਰਥ ਕਲਿ ਕਾਲਾ। ਤਿਨ ਗਾਦੀ ਪਰ ਬੈਠਨੋ ਜੋਇ। ਕਾਜ ਤੁਮਾਰੇ ਸਾਰਹਿ ਸੋਇ॥੨॥ਇਹੀ ਪੱਤ੍ਰਿਕਾ ਲੇ ਤੁਮ ਜਾਵਹੁ। ਬ੍ਰਿਥਾ ਆਪਨੀ ਸਕਲ ਸੁਨਾਵਹੁ। ਸੋ ਰਾਖਹਿੰਗੇ ਧਰਮ ਤੁਹਾਰਾ। ਤ੍ਰਿਨ ਬਿਨ ਅਨ ਤੇ ਹੈ ਨ ਉਬਾਰਾ॥ ੩॥ ਉਠਹੁ ਅਹਾਰ ਜਾਇ ਕਰਿ ਕਰੋ। ਰਿਦੈ ਭਰੋਸਾ ਗੁਰ ਪਰ ਧਰੋ'। ਜਹਿਂ ਦਿਜ ਬੈਠੇ ਮੰਡਲ ਕਰਿਕੈ[1]। ਤ੍ਰਿਖਤ ਛੁਧਿਤ ਸੰਕਟ ਕੋ ਧਰਿਕੈ॥ ੪॥ ਅਰਧ ਜਾਮ ਜਾਮਨਿ ਜਬਿ ਰਹੀ। ਬਿੱਪ੍ਰ ਬ੍ਰਿੰਦ ਬਿਚ ਉਤਰੀ ਤਹੀਂ[2]। ਭਈ ਪ੍ਰਭਾਤਿ ਸੂਰ ਉਜਿਆਰਾ। ਪਰਨੋ ਸੁ ਕਾਗਦ ਸਭਿਨਿ ਨਿਹਾਰਾ॥ ੫॥ ਹਾਥ ਉਠਾਇ ਬਿਲੋਕਾ ਖੋਲਾ[3]। ਅੱਖਰ ਸ਼ੁੱਧ ਪਾਠ ਕਰਿ ਬੋਲਾ[4]। ਜਾਨਿ ਅਚੰਭੈ ਮਿਲਿ ਸਮੁਦਾਏ। ਪਠਤਿ ਸੁਨਤਿ ਸਭਿ ਹੈ ਇਕ ਥਾਏਂ॥ ੬॥ ਭਲੀ ਭਾਂਤਿ ਆਸ਼ੈ ਕੋ ਜਾਨਿ। 'ਕੌਨ ਗੁਰੂ ਅਬਿ ਕਰਹੁ ਬਖਾਨਿ?'। ਤਿਨ ਮਹੁ ਇਕ ਦਿਜ ਲਖਹਿ ਬ੍ਰਿਤੰਤ। ਤੇਗ ਬਹਾਦਰ ਗੁਰ ਭਗਵੰਤ॥ ੭॥ ਸਭਿਨਿ ਸੁਨਾਵਤਿ ਬਾਕ ਉਚਾਰਾ। 'ਮੋ ਤੇ ਸੁਨਹੁ ਲਖੋਂ ਜਿਮ ਸਾਰਾ। ਸ਼੍ਰੀ ਹਰਿਗੋਵਿੰਦ ਪੂਰਬਆਏ। ਬ੍ਰਿਧਾ ਪ੍ਰੇਮ ਬਡ ਧਰਨੋ ਬੁਲਾਏ॥ ੮॥ ਦਾਸਨਿ ਕੋ ਨਿਹਾਲ ਕਰਿ ਗਏ। ਪੰਚ ਪੁੱਤ੍ਰ ਤਿਨਕੇ ਬਰ ਭਏ। ਪੌਤ੍ਰਾ ਗਾਦੀ ਪਰ ਬੈਠਾਇ।ਸ਼੍ਰੀ ਹਰਿ ਗੋਵਿੰਦ ਗਏ ਸਮਾਇ॥ ੯॥ ਤਿਨ ਸੁਤ ਸ਼੍ਰੀ ਹਰਿ ਕ੍ਰਿਸ਼ਨ ਭਏ ਹੈਂ। ਬਾਲ ਬੈਸ ਗੁਰੁ ਪੂਜ ਥਿਏ ਹੈਂ। ਸੈਮਤ ਦ੍ਵੈ ਗਾਦੀ ਪਰ ਰਹੇ। ਤਨ ਕੋ ਅੰਤ ਤਿਨਹੁ ਬਚ ਕਹੇ॥ ੧੦॥–ਅਬਿ ਗੁਰ ਬਾਬਾ ਬਸਹਿ ਬਕਾਲੇ–। ਆਪ ਗਮਨ ਬੈਕੁੰਠ ਸਮਾਲੇ। ਸ਼੍ਰੀ ਗੁਰ ਤੇਗ ਬਹਾਦਰ ਅਹੈਂ। ਚਹੁ ਦਿਸ਼ਿ ਬਿਦਤਿ ਭਏ ਸਿਖ ਲਹੈਂ॥ ੧੧॥ ਤਿਨ ਢਿਗ ਚਲਹੁ, ਉਬਾਰਹਿ ਧਰਮ। ਤਜਿ ਕਰਿ ਲੋਕ ਸ਼ਰਮ ਅਰੁ ਭਰਮ[5]। ਬਿਦਤ ਜਗਤ ਮਹਿ ਗੁਰਤਾ ਗਾਦੀ। ਸ਼ੀ ਨਾਨਕ ਜੀਤੋ ਸਭਿ ਬਾਦੀ[6]॥ ੧੨॥ ਸਰਬ ਕਲਾ ਸਮਰਥ ਸਭਿ ਕਾਲਾ। ਚਹੈਂ ਸੁ ਕਰੈਂ ਪ੍ਰਤਾਪ ਬਿਸਾਲਾ। ਕੋਸ ਹਜ਼ਾਰਹੁ ਸਿੱਖ ਸਹਾਇਕ। ਸੁਨਤਿ ਰਹੋ ਨਿਤ ਸਹਿਜ ਸੁਖਾਇਕ' ॥੧੩॥ ਸੁਨਿ ਦਿਜ ਗਨ ਨਿਸ਼ਚੈ

---

[1]ਘੇਰਾ ਪਾ ਕੇ। [2](ਚਿੱਠੀ) ਉੱਤਰੀ ਤਿੱਥੇ ਹੀ। [3]ਦੇਖ ਕੇ ਖੋਲਿਆ। [4]ਸੁੱਧ ਅੱਖਰਾਂ ਦਾ ਪਾਠ ਬੋਲਣਾ ਕੀਤਾ। [5]ਲੋਕਿਕ ਲਾਜ ਤੇ (ਮਨ ਯਾ ਕੁਲ ਦਾ) ਭਰਮ। [6]ਸਾਰੇ ਝਗੜਾਲੂ ਜਿੱਤੇ।

ਮਨ ਆਯੋ। ਸ਼ਿਵ ਕੋ ਲਿਖਨੋ ਸਭਿਨਿ ਸ਼ੁਭ ਭਾਯੋ। ਬਾਰਿ ਬਾਰਿ ਤਿਹ ਬੰਦਨ ਕਰਿਕੋ।ਉਠੇ ਬਿੱਪ੍ਰ ਆਏ ਬਿਚ ਪੁਰਿ ਕੋ ॥੧੪॥ 'ਪੂਰਬ ਮੱਦ੍ਰ[1]ਦੇਸ਼ ਕੋ ਚਲੀਅਹਿ। ਬੂਝਿ ਖੋਜਿ ਸਤਿਗੁਰ ਕੋ ਮਿਲੀਅਹਿ'। ਅਸ ਮਸਲਤ ਕਹਿ ਮੁੱਖਿ ਜੁ ਪੁਰਿ ਕੋ।ਗਮਨੇ ਮਗ ਮਿਲਿਬੇ ਹਿਤ ਗੁਰਕੋ॥੧੫॥ਉਲੰਘਿ ਪਹਾਰ ਪੀਰ ਪੰਜਾਲ[2]।ਰਤਨ ਪੰਜਾਲ[3] ਤਮਾਗਿ ਪਗ ਚਾਲਿਬਸੇ ਰਜੌਰੀ-ਪੁਰਿ[4] ਮਹਿ ਆਏ। ਤਜਿ ਭਿੰਭਰ[5] ਗਮਨੇ ਅਗਵਾਏ ॥੧੬॥ ਸਭਿ ਪਹਾਰ ਉਲੰਘੇ ਪੁਨ ਦੇਸ਼। ਗ੍ਰਾਮ ਨਗਰ ਪਿਖਿ ਤਮਾਗਿ ਅਸ਼ੇਸ਼। ਸ਼੍ਰੀ ਅੰਮ੍ਰਿਤਸਰ ਪਹੁੰਚੇ ਆਇ। ਤਹਿ ਤੇ ਸੁਧਿ ਸਤਿਗੁਰੁ ਕੀ ਪਾਇ ॥੧੭॥ 'ਤੀਰਥ ਪੂਰਬ ਕੋ ਕਰਿ ਸਾਰੇ। ਅਬਿ ਅਨੰਦਪੁਰਿ ਬਸੈਂ ਉਦਾਰੇ। ਚਹੁੰ ਦਿਸ਼ਿ ਕੀ ਗਨ ਸੰਗਤਿ ਆਵੈ। ਪਾਇ ਕਾਮਨਾ ਸੀਸ ਨਿਵਾਵੈਂ ॥ ੧੮ ॥ ਬੈਠੇ ਸ਼੍ਰੀ ਨਾਨਕ ਮਸਨੰਦ[6]। ਸਤਿਗੁਰ ਤੇਗ ਬਹਾਦਰ ਚੰਦ। ਸਰਬ ਕਲਾ ਸਮਰਥ ਗੁਨ ਖਾਨੀ। ਧੀਰਜ ਧਰਮ ਧਾਮ ਬ੍ਰਹਮਗ੍ਯਾਨੀ' ॥੧੯॥ਦਿਜ ਗਨ ਸੁਨਿ ਜਸੁ ਵਧਯੋ ਅਨੰਦ।–ਰਾਖਹਿਹਿੰਦੁਨਿ ਪੈਜ ਬਿਲੰਦ–।ਚਲੇ ਪੰਥ ਸਭਿ ਆਨੰਦ ਪੂਰਿ ਕੋ। ਚਾਹਤਿ ਚਿਤ ਮਹਿ ਦਰਸ਼ਨ ਗੁਰਕੋ ॥ ੨੦ ॥ ਪਿਖੀ ਬਿਪਾਸਾ ਸੁੰਦਰ ਸਲਿਤਾ। ਜਿਸ ਮਹਿ ਨਿਰਮਲ ਜਲ ਬਹੁ ਚਲਤਾ। ਚਢਿ ਭਰਨੀ ਪਰ ਤਰਿ ਪਰਿ ਤੀਰ'। ਖਰੇ ਜਾਇ ਭੇ ਦਿਜ ਉਰ ਧੀਰ॥੨੧॥ਦਾਬੇ ਦੇਸ਼ ਪੰਥ ਸਭਿ ਚਾਲੇ। ਦੇਖੀ ਸਤੱਦ੍ਰਵ ਨਦੀ ਬਿਸਾਲੇ।ਤਿਸੈ ਉਲੰਘਤਿ ਪਹੁੰਚੇ ਜਾਇ। ਸੁੰਦਰ ਪੁਰਿ ਅਨੰਦ ਜਿਸ ਥਾਇ ॥ ੨੨ ॥ ਸ਼ੁਭ ਸਥਾਨ ਪਿਖਿ ਕੀਨਸਿ ਡੇਰਾ। ਪਗ ਪਖਾਰਿ ਸ਼੍ਰਮ ਹਤਨੋ ਬਡੇਰਾ।ਖਾਨ ਪਾਨ ਕਰਿ ਨਿਸ ਮਹਿ ਥਾਸੇ।–ਮਿਲੈਂ ਪ੍ਰਭਾਤਿ ਗੁਰਨਿ ਕੇ ਪਾਸੇ– ॥੨੩॥ਸੁਪਤਿ ਜਥਾ ਸੁਖ ਜਾਗ੍ਰਤਿ ਭਏ। ਸੌਚ ਸ਼ਨਾਨ ਸਰਬ ਨੇ ਕਿਏ। ਖਟ ਕਰਮੀ[7] ਪ੍ਰਿਯ ਧਰਮ ਚਹੀਤੇ। ਘਸ ਚੰਦਨ ਕੋ ਤਿਲਕ ਲਗੀਤੇ ॥ ੨੪ ॥ ਅਨਿਕ ਪ੍ਰਕਾਰਨਿ ਲੈ ਉਪਹਾਰਾ। ਪਹੁੰਚੇ ਸਤਿਗੁਰ ਕੇ ਦਰਬਾਰਾ। ਹੇਰਿ ਮੇਵਰੋ ਅੰਤਰ ਗਯੋ। ਹਾਥ ਜੋਰਿ ਕਰਿ ਬੋਲਤਿ ਭਯੋ ॥ ੨੫ ॥ 'ਪ੍ਰਭੁ ਜੀ ਅਹੈ ਦੇਸ਼ ਕਸ਼ਮੀਰ। ਤਹਿ ਕੋ ਬਿੱਪ੍ਰ ਖਰੇ ਦਰ ਭੀਰ।ਦਰਸ਼ਨ ਕੋ ਚਾਹਤਿ ਉਹ ਆਏ। ਸੁਮਤਿ-ਵੈਤ ਪੰਡਿਤ ਸਮੁਦਾਏ' ॥ ੨੬ ॥ ਸੁਨਿ ਸ਼੍ਰੀ ਤੇਗਬਹਾਦਰ ਹਸੇ।

---

[1]ਪੰਜਾਬ। [2]ਨਾਮ ਪਹਾੜ ਦਾ। [3]ਨਾਮ ਸ਼ਹਿਰ ਵਾ ਪਹਾੜ। [4]ਇਕ ਗ੍ਰਾਮ ਜੋ ਜੰਮੂ ਰਿਆਸਤ ਵਿਚ ਹੈ।[5]ਰਿਆਸਤ ਜੰਮੂ ਦੀ ਇਕ ਤਹਿਸੀਲਾਇਹ ਕਸ਼ਮੀਰ ਦਾ ਪੁਰਾਣੇ ਸਮੇਂ ਦਾ ਰਸਤਾ ਦਸ ਰਹੇ ਹਨ।[6]ਗੱਦੀ ਉਤੇ।[7]ਤਰ ਕਰਕੇ ਕੰਢੇ ਲਗੇ। [7]ਖਟ ਕਰਮਾਂ ਦੇ ਕਰਨ ਵਾਲਾ ਭਾਵ ਬ੍ਰਾਹਮਣ।

'ਆਵਨ ਦੇਹੁ ਮਹਾਂ ਦੁਖ ਗ੍ਰਸੇ। ਸ਼ਿਵ ਕੋ ਲਯਾਏ ਹਮਹਿ ਸੰਦੇਸਾ। ਜਥਾ ਜਗਤ ਸੁਖ ਲਹੈ ਵਿਸ਼ੇਸ਼ਾ ॥ ੨੭ ॥ ਸ਼੍ਰੀ ਨਾਨਕ ਕੋ ਕਮਲਾਦਾਸ[1]। ਗਯੋ ਹੁਤੋ ਲੈਬੇ ਹਿਤ ਘਾਸ। ਤਿਸ ਕਰ ਸ਼ਿਵ ਨਿਜ ਭਸਮ ਪਠਾਈ। ਤਿਮ ਹਮ ਨਿਕਟਿ ਪੱਤ੍ਰਿਕਾ ਆਈ' ॥ ੨੮ ॥ ਢਿਗ ਮਸੰਦ ਗਨ ਸੇਵਕ ਜੋਇ। ਸੁਨੇ ਗੁਰੂ ਤੇ ਬਿਸਮੈ ਹੋਇ।ਜਿਨ ਬਚ ਮਹਿੰ ਆਸ਼ੈ ਗੰਭੀਰ। ਰਿਦੈ ਬਿਚਾਰਤਿ ਬੈਠੇ ਤੀਰ ॥੨੯॥ ਜਾਇ ਮੇਵਰੋ ਦਿਜ ਗਨ ਲਯਾਯੋ।ਸਭਿਨਿ ਆਇ ਨਿਜ ਸੀਸ ਨਿਵਾਯੋ। ਅਰਪਿ ਉਪਾਇਨ ਆਦਿ ਦੁਸ਼ਾਲੇ। ਸੇਉ ਆਦਿ ਜੋ ਸ੍ਵਾਦ ਬਿਸਾਲੇ ॥ ੩੦ ॥ ਕਰਿ ਦਰਸ਼ਨ ਸਗਰੇ ਹਰਖਾਏ । ਬੈਠੇ ਆਸ਼ਿਖ ਬਾਦ ਅਲਾਏ । ਕੁਸ਼ਲ ਅਨੰਦ ਬੂਝਿ ਕਰਿ ਤਿਨ ਕੋ । ਪੁਨ ਸਤਿਗੁਰ ਇਮ ਕਰਸੋ ਬਚਨ ਕੋ ॥ ੩੧ ॥ 'ਕਹਹੁ ਦੇਸ਼ ਅਪਨੇ ਕੀ ਬਾਤ। ਕਿਸ ਪ੍ਰਕਾਰ ਕੋ ਤਹਾਂ ਬ੍ਰਿਤਾਂਤ ? ਅਬਿ ਕੇ ਤੁਮ ਬਹੁ ਵਿੱਦ੍ਯਾਵਾਨ। ਆਏ ਸੰਗ ਨ ਸੰਗਤਿ ਆਨ[2] ॥ ੩੨ ॥ ਸਭਿਨਿ ਜਾਤਿ ਕੇ ਸਿੱਖ ਹਮਾਰੇ । ਮਿਲਿ ਆਵਤਿ ਸੋ ਬਿਧਿ ਨ ਨਿਹਾਰੇ[3] । ਦਰਸ਼ਨ ਹਿਤ ਕੈ ਕਾਰਜ ਔਰ? ਮਿਲਿ ਆਏ ਤਜਿ ਕੈ ਨਿਜ ਠੌਰ'॥ ੩੩ ॥ ਸੁਨਤਿ ਦਿਜਨਿ ਕਰ ਜੋਰਿ ਉਚਾਰੀ। 'ਹਸਤਾਮਲ ਜਿਮ ਜਾਨਹੁ ਸਾਰੀ। ਤੀਨ ਲੋਕ ਕੋ ਅਖਿਲ ਬ੍ਰਿਤੰਤ।ਰਿਦੈ ਗਯਾਤ ਸ਼੍ਰੀ ਗੁਰ ਭਗਵੰਤ ! ॥ ੩੪ ॥ ਤਊ ਹੁਕਮ ਬੂਝਨਿ ਹਿਤ ਕਯੋ। ਸੁਨਹੁ ਪ੍ਰਸੰਗ ਦੇਸ਼ ਜਿਮ ਭਯੋ । ਚਿਰੰਕਾਲ ਕੋ ਰਾਜ ਜਮਨ ਕੋ[4] । ਪੀੜਤ ਪ੍ਰਜਾ ਲੇਤਿ ਧਨ ਗਨ ਕੋ ॥ ੩੫ ॥ ਅਬਹਿ ਦੁਸ਼ਟਤਾ ਅਧਿਕ ਉਠਾਈ । ਚਾਹਤਿ ਹਿੰਦੁ ਤੁਰਕ ਬਨਿ ਜਾਈ।ਦੇਸ਼ ਪਹਾਰਨ ਕੋ ਸਭਿ ਜੋਈ । ਧਰਮ ਬਿਗਾਰਿ ਜਮਨ ਭੇ ਤੋਈ ॥੩੬॥ਉਤਰੇ ਜੱਗਯੁਪਵੀਤ ਏਕ ਦਿਨ।ਤੋਲਨਿ ਕਰੇ ਸੁ ਭਏ ਸਵਾਮਨ । ਪੁਨ ਪੁਰਿ ਮਹਿੰ ਹਮ ਪਰ ਬਲ ਘਾਲਾ ।–ਬਨਹੁ ਤੁਰਕ ਸਭਿ ਤਜਿ ਨਿਜ ਚਾਲਾ–॥੩੭॥ ਖਸ਼ਟ ਮਾਸ ਕੋ ਕਰਿ ਤਕਰਾਰ[5]। ਜਾਇ ਸ਼ਰਨ ਲੀਨਸਿ ਤ੍ਰਿਪੁਰਾਰਿ[6]। ਅਸ਼ਟ ਦਿਵਸ ਬੈਠੇ ਤਹਿੰ ਰਹੇ।ਖਾਨ ਪਾਨ ਕਿਨਹੂੰ ਨਹਿੰ ਲਹੇ ॥ ੩੮ ॥ ਪ੍ਰਾਤਿ ਪੱਤ੍ਰਿਕਾ ਤਹਿੰ ਤੇ ਪਾਈ। ਮਹਾਂ ਦੇਵ ਤੁਮ ਨਿਕਟਿ ਪਠਾਈ' ।ਇਮ ਕਹਿ ਸਤਿਗੁਰ ਆਗੇ ਧਰੀ । 'ਪਠਹੁ ਆਪਕੀ ਮਹਿਮਾ ਕਰੀ ॥ ੩੯ ॥ ਗਜ ਸਮ[7] ਤੁਰਕ ਤੇਜ ਚਵਗੱਤਾ ।

---

[1]ਕਮਲੀਆ। [2]ਹੋਰ ਸੰਗਤ ਦੇ ਨਾਲ ਨਹੀਂ ਆਏ। [3]ਉਹ ਬਿਧੀ ਨਹੀਂ ਦੇਖੀਦੀ। [4]ਤੁਰਕਾਂ ਦਾ। [5]ਛੇਆਂ ਮਹੀਨਿਆਂ ਦਾ ਇਕਰਾਰ ਕੀਤਾ ਹੈ। [6]ਸ਼ਿਵਜੀ ਦੀ। [7]ਹਾਥੀ ਵਤ।

ਹਿੰਦੁ ਧਰਮ ਤਰੁ[1] ਕੋ ਪਿਖਿ ਮੱਤਾ[2]।ਤੋਰਤਿ ਮੂਲ ਉਖਾਰਨੋ ਜੋਵਤਿ[3]। ਬਲੀ ਕੋਹਰੀ ਤੁਮਰੇ ਹੋਵਤਿ[4] ॥ ੪੦ ॥ ਪਰੇ ਸ਼ਰਨ ਅਬਿ ਆਨਿ ਤੁਮਾਰੀ। ਸ਼ਿਵ ਕੇ ਕਹੇ ਕਰਹੁ ਰਖਵਾਰੀ। ਰਾਵਰਿ ਬਿਨਾ ਆਨ ਨਹਿੰ ਕੋਈ। ਸਮਰਥ ਬਲੀ ਜੁ ਰੱਖਸਕ ਹੋਈ ॥ ੪੧ ॥ ਏਕ ਆਸਰਾ ਆਪ ਗੁਸਾਈਂ। ਗਹਹੁ ਬਾਂਹੁ ਡੂਬਤਿ ਸਭਿ ਜਾਈਂ। ਨਿਜ ਕਰੁਨਾ ਤਰਨੀ ਬਰ ਧਰੋ[5]। ਕਰਨ ਧਾਰ[6] ਬਨਿ ਪਾਰਹਿ ਕਰੋ ॥ ੪੨ ॥ ਜਗ ਤੇ ਬਿਨਸਨਿ ਲਗਹਿ ਧਰਮ ਜਬਿ। ਪ੍ਰਭੁ ਅਵਿਤਾਰ ਸੁ ਧਾਰਿ ਤੁਰਤ ਤਬਿ। ਬਨਹਿ ਸਹਾਇਕ ਲੇਹਿ ਉਬਾਰ। ਸੁਨੀਯਤਿ ਕਥਾ ਪੁਰਾਨ ਮਝਾਰ ॥ ੪੩॥ ਅਬਿ ਅਵਿਤਾਰ ਆਪ ਕੋ ਹੋਵਾ। ਮਹਾਂ ਪ੍ਰਤਾਪ ਜਗਤ ਮੈਂ ਜੋਵਾ। ਸ਼੍ਰੀ ਨਾਨਕ ਤੇ ਆਦਿਕ ਭਏ। ਚਿੱਤ੍ਰ ਪਵਿੱਤ੍ਰ ਚਲਿੱਤ੍ਰਨਿ ਕਿਏ[7] ॥ ੪੪॥ ਰਾਖਹੁ ਅਬਿ ਹਿੰਦੁਨ ਕੀ ਟੇਕ। ਨਾਂਹਿਤ ਜਗ ਮਹਿੰ ਰਹੈ ਨ ਏਕ। ਧਰਮ ਭ੍ਰਿਸ਼ਟਿ ਜਬਿ ਸਗਰੇ ਹੋਇ। ਪੂਜਹਿ ਸੁਰ ਆਦਿਕ ਨਹਿੰ ਕੋਇ ॥ ੪੫ ॥ ਹੋਮ ਜੱਗ੍ਯ ਸਗਰੇ ਬਿਨਸੈ ਹੈਂ। ਬਹੁਰ ਦੇਵ ਕਿਮ ਥਿਰਤਾ ਪੈ ਹੈਂ। ਪਰਹਿੰ ਮਹਾਂ ਦੁਰਭਿੱਛ[8] ਘਨੇਰੇ। ਜਗ ਭੀ ਬਿਨਸਿ ਜਾਇ ਤਿਸ ਬੇਰੇ ॥ ੪੬ ॥ ਯਾਂਤੇ ਅਬਿ ਹੀ ਬਨਹੁ ਸਹਾਇ। ਹਿੰਦੁ ਧਰਮ ਕੋ ਲੇਹੁ ਬਚਾਇ। ਸੁਰ ਆਦਿਕ ਕੀ ਰੱਛਾ ਹੋਇ। ਰਹੈ ਜਗਤ ਮਿਰਜਾਦਾ ਜੋਇ'॥੪੭॥ ਇਸ ਪ੍ਰਕਾਰ ਬਹੁ ਜੁਗਤਨਿ ਸਾਥ। ਬਿੱਪ੍ਰਨਿ ਕੀਨਿ ਸੁਨਾਵਨਿ ਗਾਥ।ਅਧਿਕ ਦੁਖਾਤੁਰ ਸ਼ਰਨੀ ਪਰੈਂ। ਬਾਰਿ ਬਾਰਿ ਬਹੁ ਉਸਤਤਿ ਕਰੈਂ॥੪੮॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੋ 'ਕਸ਼ਮੀਰ ਬਿੱਪ੍ਰਨ ਪ੍ਰਸੰਗ' ਬਰਨਨੰ ਨਾਮ ਅਸ਼ਟ ਬਿੰਸਤੀ ਅੰਸੁ ॥ ੨੮ ॥

੨੯. [ਅਹਿਦੀਆਂ ਦਾ ਟੁਰਨਾ]।

ਦੋਹਰਾ ॥ ਸੁਨਤਿ ਦਿਜਨ ਤੇ ਸਤਿਗੁਰੂ ਚਿਤਵਤਿ ਭਏ ਉਪਾਇ।–ਸ਼੍ਰੀ ਨਾਨਕ ਕੋ ਬਰ ਮਹਾਂ ਰਾਜ ਤੁਰਕ ਬਡ ਪਾਇ–॥ ੧ ॥ ਚਪਈ ॥ ਤਿਸ ਕੋ ਬਨਹਿ ਮਿਟਾਵਨਿ ਜੈਸੇ। ਅਨਿਕ ਜਤਨ ਚਿਤਵਤਿ ਚਿਤ ਤੈਸੇ। ਕਿਤਿਕ ਦੇਰ ਗੁਰੁ ਤੂਸ਼ਨਿ ਠਾਨੀ।ਪਿਖਿ ਮੁਖ ਸਭਾ ਨ ਕੋ ਕਹਿ ਬਾਨੀ[9] ॥ ੨ ॥ ਕਰ ਮਹਿੰ ਧਰੀ ਪੱਤ੍ਰਿਕਾ ਬਾਚੀ। ਸ਼ਿਵ ਕੀ ਲਿਖਤ ਦੇਖਿ ਹਿਤ

[1]ਬ੍ਰਿੱਛ। [2]ਮਸਤ ਹੋਇਆ ਹੈ। [3]ਤੋੜਨ ਲਈ ਮੁੱਢ ਤੋਂ ਪੁੱਟਿਆ ਚਾਹੁੰਦਾ ਹੈ। [4]ਆਪ ਦੇ ਸ਼ੇਰ ਵਾਂਗ ਹੁੰਦਿਆਂ। [5]ਮੇਹਰ ਰੂਪੀ ਬੇੜੀ ਉਪਰ ਚੜ੍ਹਾਓ। [6]ਮਲਾਹ। [7]ਪਵਿੱਤ੍ਰ ਚਰਿੱਤ੍ਰ ਅੰਕਤ ਕੀਤੇ। (ਅ) ਚਿਤ੍ਰ=ਸੁੰਦਰ। [8]ਕਾਲ। [9]ਸ਼੍ਰੀ ਗੁਰੂ ਜੀ ਦਾ ਮੁਖ ਵੇਖ ਕੇ ਸਭਾ ਵਿੱਚੋਂ ਕਿਸੇ ਨੇ ਕੋਈ ਬਾਣੀ ਨਾ ਕਹੀ।

ਰਾਚੀ। ਪਠੀ[1] ਸਕਲ ਹੀ ਠਾਨੀ ਮੌਨ। ਦੇਖਤਿ ਰਹੇ ਨ ਬੋਲਸੋ ਕੌਨ ॥੩॥ ਚਤੁਰ ਘਟੀ ਲਗਿ ਚੁਸ਼ਨਿ ਰਹੇ। ਨਹਿ ਉਪਾਇ ਕੋ ਉਰ ਮਹਿ ਲਹੇ। -ਅਪਨੋ ਸਿਰ ਦੇ ਕੂਰੋ ਕਰੈਂ। ਬਖਸ਼ਸੋ ਰਾਜ ਸਰਬ ਇਮ ਹਰੈਂ॥੪॥ ਅਪਰ ਉਪਾਇ ਨ ਬਨਿ ਹੈ ਕੋਈ । ਭਲੀ ਪੁਕਾਰ ਬਿਚਾਰਸੋ ਸੋਈ-। ਕਰ ਨਿਸ਼ਚੈ ਉਰ ਮਹਿ ਜਬਿ ਲਹਸੋ। ਦਿਜ ਗਨ ਸੰਗ ਗੁਰੂ ਤਬਿ ਕਹਸੋ॥੫॥ 'ਬਿੱਪ੍ਰ ਬ੍ਰਿੰਦ ! ਤੁਮ ਇਕਠੇ ਹੋਵਹੁ। ਕਰਹੁ ਸਕੇਲਨ ਜਿਹ ਸ਼ੁਭ ਜੋਵਹੁ। ਦਿੱਲੀ ਪੁਰਿ ਕੋ ਸਕਲ ਪਧਾਨੋ। ਤਹਾਂ ਜਾਇ ਨਿਜ ਬ੍ਰਿਥਾ ਬਖਾਨੋ ॥ ੬ ॥ ਹਮਰੇ ਛੱਤ੍ਰੀ ਹੈਂ ਜਜਮਾਨ। ਤਿਨ ਤੇ ਕਰਹਿਂ ਖਾਨ ਅਰੁ ਪਾਨ। ਰਹੈਂ ਅਲੰਬ ਸਦਾ ਹਮ ਤਾਂਹੂੰ। ਦਾਨ ਅਨੇਕ ਬਿਧਿਨਿ ਲੇਂ ਜਾਹੂੰ ॥ ੭ ॥ ਤਿਨ ਮਹਿ ਲੀਜਹਿ ਨਾਮ ਹਮਾਰੋ[2]।-ਕਰਹੁ ਬੁਲਾਵਨਿ-ਸਕਲ ਉਚਾਰੋ[3] ।-ਸੋ ਜਬ ਸੁਨਿ ਜਿਸ ਮਗ ਕੋ ਚਾਲੈਂ[4] ।ਤਿਨ ਪੀਛੈ ਹਿੰਦੂ ਜਗ ਜਾਲੈਂ[5] ॥ ੮ ॥ ਕਸੋਂ ਤੁਮ ਸਭਿਨਿ ਸੰਗ ਇਮ ਕਹੋ। ਏਕ ਮੂਲ ਸੋਂ ਇੱਛਨਾ ਲਹੋ-। ਇਮ ਸੁਨਿ ਹਮਹਿ ਹਕਾਰਨਿ ਕਰਿ ਹੈ। ਤਬਿ ਸਭਿ ਹਿੰਦੁਨਿ ਧਰਮ ਉਬਰਿਹੈਂ। ॥ ੯ ॥ ਜਸੋਂ ਕਸੋਂ ਰੱਛਨਾ ਕਰਹਿ ਤੁਮਾਰੀ । ਸ਼ਿਵ ਉਚਰੀ ਸੋ ਹਮ ਉਰ ਧਾਰੀ' । ਇਮ ਉਪਾਇ ਸੁਨਿ ਦਿਜ ਸਮੁਦਾਏ।'ਧੰਨਸ ਧੰਨਸ' ਕਹਿ ਸੀਸ ਨਿਵਾਏ ॥ ੧੦ ॥ ਕਹੀ ਗੁਰੂ ਸਭਿਹਿਨਿ ਮਨ ਮਾਨੀ। 'ਰਹਹਿ ਧਰਮ ਹਮ ਨਿਸ਼ਚੇ ਜਾਨੀ' । ਏਕ ਜਾਮ ਲਗਿ ਦਰਸ਼ਨ ਕੀਨਿ । ਪੁਨ ਉਠਿ ਆਏ ਵਹਿਰ ਪ੍ਰਬੀਨ ॥ ੧੧ ॥ ਇਕ ਦੁਇ ਦਿਨ ਅਨੰਦ ਪੁਰਿ ਬਾਸੇ । ਦਰਸ਼ਨ ਕਰਿ ਕਰਿ ਰਿਦੈ ਹੁਲਾਸੇ। ਬਹੁਰ ਪਾਇ ਆਇਸੁ ਗੁਰ ਕੇਰੀ । ਭਏ ਤਯਾਰ ਚਲਿਬੇ ਤਿਸ ਬੇਰੀ ॥ ੧੨ ॥ ਅਪਰ ਬਿੱਪ੍ਰ ਬੁਧਿਵੰਤੇ ਜੋਈ।ਕਰੇ ਹਕਾਰਨਿ ਮੇਲੇ ਤੋਈ। ਬ੍ਰਿੰਦ ਹੋਇ ਕਰਿ ਪੰਥ ਪਧਾਨੇ । ਜਿਸ ਪੁਰਿ ਮਹਿ ਤੁਰਕੇਸ਼ ਮਹਾਨੇ ॥ ੧੩ ॥ ਕੇਤਿਕ ਦਿਨ ਮਹਿ ਪਹੁੰਚੇ ਜਾਇ। ਬਹੁ ਪੁਰਿ ਕੇ ਮਿਲਿ ਦ੍ਵਿਜ ਸਮੁਦਾਇ। ਦੁਰਗ ਤੁਰਕ ਕੇ ਥਿਰੇ ਅਗਾਰੀ । ਬੂਝੇ[6] ਅਪਨੀ ਬ੍ਰਿਥਾ ਉਚਾਰੀ॥ ੧੪ ॥ 'ਬਹੁ ਪੁਰਿ ਕੇ ਦਿਜ ਹਮ ਸਮੁਦਾਏ । ਦੁਖ ਕੋ

[1]ਪ੍ਰੇਮ ਵਿਚ ਰਚੀ ਹੋਈ ਰਚਨਾ ਪੜ੍ਹੀ। [2]ਤਿਨ੍ਹਾਂ (ਛੱਤ੍ਰੀਆਂ) ਵਿਚ ਸਾਡਾ ਨਾਮ ਭੀ ਲੈ ਲਵਿਓ। [3]ਸਾਰੇ ਇਹ ਕਹੋ (ਕਿ ਗੁਰੂ ਤੇਗ ਬਹਾਦਰ ਜੀ ਨੂੰ) ਬੁਲਾਓ। [4]ਉਹ ਭਾਵ (ਗੁਰੂ ਤੇਗ ਬਹਾਦਰ ਜੀ) ਜਦ ਸੁਣਕੇ ਜਿਸ ਰਾਹ ਚੱਲਣਗੇ। [5]ਸਾਰੇ ਹਿੰਦੂ ਜਗਤ ਦੇ ਤਿਨ੍ਹਾਂ ਦੇ ਪਿੱਛੇ ਹੋ ਜਾਣਗੇ। [6](ਉਹਨਾਂ ਦੇ) ਪੁੱਛਿਆਂ।

ਪਾਇ ਪੁਕਾਰੁ ਆਏ। ਬਾਦਸ਼ਾਹਿ ਜਬਿ ਸੁਨਹਿ ਬ੍ਰਿਤੰਤ। ਤਬਿਹੁੰ ਨਿਸ਼ਚੈ ਬਨਹਿ ਮਤੰਤ[1]॥੧੫॥ ਜੋ ਕਸ਼ਮੀਰ ਆਦਿ ਗਨ ਦੇਸ਼ਾ।ਹੁਇ ਹਿੰਦੁਨਿ ਪਰ ਜ਼ੁਲਮ ਵਿਸ਼ੇਸ਼[2]। ਇਮ ਸੁਨਿ ਗਯੋ,ਸ਼ਾਹਿ ਲਖਿਮਰਜੀ[3]। ਕਰੀ ਅਰਜ਼ਬੇਗੀ ਤਬਿ ਅਰਜ਼ੀ[4]॥੧੬॥ "ਹਜ਼ਰਤ ਸ਼ਾਹੁ ਸਲਾਮਤ! ਸੁਨੀਯਹਿ। ਗਨ ਦੇਸ਼ਨਿ ਕੇ ਦਿਜ ਬਹੁ ਗਨੀਅਹਿ। ਪਾਇ ਕਸ਼ਟ ਕੋ ਆਇ ਪੁਕਾਰੂ। ਚਹਤਿ ਆਪ ਕੇ ਪਾਸ ਉਚਾਰੂ॥ ੧੭ ॥ ਪੁਰਿ ਕਸ਼ਮੀਰ ਆਦਿ ਤੇ ਆਏ। ਧਨ ਵਿੱਦ੍ਯਾ ਮਹਿ ਜੋ ਅਧਿਕਾਏ। ਜੋ ਨਰ ਗਨ ਮਹਿ ਹੈਂ ਪਰਧਾਨ। ਤੇ ਪਹੁੰਚੇ ਦੀਰਘ ਬੁਧਿਵਾਨ[5]॥੧੮॥ ਸੁਨਤਿ ਸ਼ਾਹੁ ਅਵਿਰੰਗ ਬਿਚਾਰੇ।ਸ਼ਰਾਬਾਤਲਖਿਨਿਕਟਿ ਹਕਾਰੇ। ਸੁਨਿ ਆਇਸੁ ਕੋ ਦਿਜ ਸਮੁਦਾਇ। ਪਹੁੰਚੇ ਜਮਨ ਸਭਾ ਲਗਿ ਜਾਇ[6]॥੧੯॥ਬੈਠੇ ਕਾਜ਼ੀ ਬ੍ਰਿੰਦ ਮੁਲਾਨੇ। ਗਨ ਉਮਰਾਵ ਮਹਾਂ ਮਨਮਾਨੇ[7]। ਜਰੇ ਜਵਾਹਰ* ਜ਼ੇਵਰ ਸਾਰੇ। ਪਹਿਰੇ ਬਸਤ੍ਰ ਮਹਾਂ ਦੁਤਿ ਧਾਰੇ॥੨੦॥ਝੁਕਿ ਝੁਕਿ ਬਿੱਪ੍ਰਨਿ ਕੀਨਿ ਸਲਾਮ। ਪੁਨ ਕਰ ਜੋਰੇ ਖਰੇ ਤਮਾਮ। ਨਿਜ ਦਿਸ਼ਿ ਸ਼ਾਹੁ ਤਵਾਜੋ ਹੋਵਾ। ਸੁਨਨੋ ਚਹੈ,ਇਮ ਜਬਿ ਹੁੰ ਜੋਵਾ[8]॥੨੧॥ ਭਏ ਸਧੀਰਜ ਅਰਜ਼ ਗੁਜਾਰੈਂ। "ਹੁਇ ਲਚਾਰ ਤੁਮ ਨਿਕਟਿ ਪੁਕਾਰੈਂ।ਕਰਹਿ ਬਿਨਾਸਨ ਧਰਮ ਹਮਾਰੇ। ਹਿੰਦੁਨਿ ਲੈ ਹੈਂ ਸ਼ਰ੍ਹਾ ਮਝਾਰੇ॥੨੨॥ ਸੋ ਰਾਵਰਿ ਕੀ ਮਰਜ਼ੀ ਜਾਨੀ। ਇਸ ਪ੍ਰਕਾਰ ਹਮ ਮਿਲਿ ਮਨ ਮਾਨੀ। ਬਿੱਪ੍ਰਨਿ ਕੇ ਜਜ਼ਮਾਨ ਅਲੰਬ[9]। ਚਲਹਿ ਜੀਵਕਾ ਦੇਤਿ ਕਦੰਬ[10]॥ ੨੩॥ ਤਿਨ ਤੇ ਦਾਨ ਲੇਨਿ ਅਧਿਕਾਰੀ। ਛਪੀ ਨ ਇਹੁ ਕਛੁ ਜਗਤ ਮਝਾਰੀ। ਸੋ ਹਿੰਦੂ ਜਜਮਾਨ ਘਨੇਰੇ। ਸਭਿ ਮਹਿ ਛੱਤ੍ਰੀ ਅਹੈਂ ਬਡੇਰੇ॥ ੨੪ ॥ ਤੁਮ ਤੇ ਪ੍ਰਥਮ ਰਾਜ ਤਿਨ ਕੇਰਾ। ਕਰਤਿ ਜੱਗ੍ਯ ਦੇ ਦਰਬ ਘਨੇਰਾ। ਸੋ ਅਬਿ ਅਪਰ ਕ੍ਰਿੱਤ ਲਗਿ ਪਰੇ। ਜਜੋਂ ਕਜੋਂ ਅਪਨਿ ਜੀਵਕਾ ਕਰੇ ॥ ੨੫ ॥ ਤਉ ਸਕਲ ਹਿੰਦੁਨਿ ਕੇ ਮਾਂਹੀ। ਛੱਤ੍ਰੀ ਬਡੇ ਔਰ ਸਮ ਨਾਂਹੀ[11]। ਉੱਤਮ ਜਾਤੀ ਕਰਮ ਭਲੇਰੇ। ਲਖਿਯਤਿ ਸਹਿਜ ਸੁਭਾਇ ਅਛੇਰੇ॥ ੨੬ ॥ ਤਿਨ ਛੱਤ੍ਰੀਨ ਬਿਖੈ ਸਮ ਚਾਦਰ[12]।ਸਭਿਨਿ ਬਡੇ ਸ਼੍ਰੀ ਤੇਗ ਬਹਾਦਰ। ਗੁਰ ਨਾਨਕ ਕੀ ਦੀਰਘ

[1]ਸਲਾਹ। [2]ਬਾਦਸ਼ਾਹ ਦੀ ਮਰਜ਼ੀ ਜਾਣਕੇ। [3]ਅਰਜ ਪਹੁੰਚਾਉਣ ਵਾਲੇ ਨੇ ਅਰਜ਼ ਕੀਤੀ। [4]ਤੁਰਕ ਦੀ ਸਭਾ ਤਕ ਜਾ ਪਹੁੰਚੇ। [5]ਮਨ ਦੇ ਹੰਕਾਰੀ। [6]ਜਦ ਡਿੱਠੇ ਨੇ ਕਿ ਬਾਦਸ਼ਾਹ ਨੇ ਰੁਖ ਕੀਤਾ ਹੈ ਸਾਡੀ ਫਲ ਤੇ ਸੁਣਿਆਂ ਚਾਹੁੰਦਾ ਹੈ ਤਾਂ.....'। [7]ਜਜਮਾਨ ਹੀ ਆਸਰਾ ਹਨ। [8]ਸਾਰੇ (ਜਜਮਾਨ)। [9]ਹੋਰ ਉਹਨਾਂ ਸਦਰਸ਼ ਨਹੀਂ ਹੈ। [10]ਪੜਦਾ, ਓਹਲਾ, ਆਸਰਾ, ਓਟ।

*ਪਾ:—ਜਰਾਵ।

ਗਾਦੀ। ਥਿਰ ਹੈ ਸਿੱਖੀ ਕੀਨਿ ਅਬਾਦੀ ॥ ੨੭ ॥ ਜਗ ਕੇ ਪੂਜ ਬਿਦਤ ਚਹੁੰ ਓਰੇ। ਚਰਨ ਨਿਹੋਰਤਿ ਦੈ ਕਰ ਜੋਰੇ। ਮਾਨਨੀਯ ਸਭਿ ਕੇ ਸਿਰ-ਮੌਰ। ਜਿਨ ਕੇ ਸਮ ਨਹਿੰ ਦੂਸਰ ਔਰ ॥ ੨੮ ॥ ਸੰਗਤਿ ਨਈ ਹਜ਼ਾਰੋਂ ਮਾਨਹਿੰ। ਅਨਿਕ ਅਕੋਰਨਿ ਕੋ ਨਿਤ ਆਨਹਿੰ। ਜਿਨ ਕੋ ਭਨਸੋ ਮਾਨ ਮਨ ਸਾਰੇ[1]। ਚਹਤਿ ਲੋਕ ਦੈ ਰਹਿਨ ਸੁਖਾਰੇ ॥ ੨੯ ॥ ਸ਼ਰਧਾ ਧਰਹਿੰ ਕਾਮਨਾ ਪਾਵਹਿੰ।ਆਵਤਿ ਜਾਤੇ ਗੁਨ ਗੀਨ ਗਾਵਹਿੰ। ਕਰਹਿੰ ਕਿ ਕਹਹਿੰ ਕ੍ਰਿੱਤ ਸ਼ੁਭ ਜੋਇ। ਅੰਗੀਕਾਰ ਸਭਿਨਿ ਕੇ ਸੋਇ॥ ੩੦ ॥ ਯਾਂਤੇ ਜਗਤ ਗੁਰੂ ਪਦ ਭਾਰੋ[2]। ਹਿੰਦੂ ਨਾਮ[3] ਤਿਨ ਕੇ ਅਨੁਸਾਰੋ। ਭਏ ਸਭਿਨਿ ਮਹਿੰ ਅਤਿ ਪਰਧਾਨੂ। ਧਰਹਿੰ ਸੁ ਧਰਮ ਜੁ ਕਰਹਿੰ ਬਖਾਨੂ ॥ ੩੧ ॥ ਯਾਂਤੇ ਤਿਨ ਪੀਛੈ ਹਿੰਦਵਾਇਨ[4]। ਸਭਿ ਕੇ ਅੱਗ੍ਰੀ, ਪ੍ਰਭੂ, ਪਰਾਇਨ[5]। ਤਿਨ ਕੋ ਪ੍ਰਥਮ ਸ਼ਰ੍ਹਾ ਮਹਿ ਲਯਾਵਹੁ। ਨਿਜ ਮਤ ਕੋ ਈਮਾਨ ਰਖਾਵਹੁ ॥ ੩੨ ॥ ਬਹੁਰ ਨ ਤੁਮ ਕਿਸ ਕੋ ਕੁਛ ਕਹੀਯਹਿ। ਬਨਹਿੰ ਤੁਰਕ ਹਿੰਦੂ ਸਭਿ ਲਹੀਯਹਿ। ਪਿਖਿ ਕਰਿ ਇਮ ਸ਼੍ਰੀ ਤੇਗਬਹਾਦਰ। ਸ਼ਰ੍ਹਾ ਸਰਬ ਮਾਨਹਿੰ ਤਬਿ ਸਾਦਰ ॥੩੩॥ ਫੇਰ ਨ ਫੇਰਿ ਕਰਹਿ ਗੋ ਕੋਇ[6]। ਗੁਰ ਕੇ ਮਗ ਹਿੰਦੂ ਸਭਿ ਹੋਇੰ। ਪੁਨ ਹਮ ਸਮ ਕੀ[7] ਗਿਨਤੀ ਕਹਾਂ। ਬਿੱਪ੍ਰ ਜੀਵਕਾ ਬਸਿ ਜਹਿੰ ਕਹਾਂ[8] ॥੩੪॥ ਬਿਨਾ ਜ਼ੋਰ ਤੇ ਬਿਨਾ ਬਨਾਏ। ਬਨਹਿੰ ਤੁਰਕ ਹਿੰਦੂ ਸਮੁਦਾਏ। ਜਹਾਂ ਏਕ ਤੇ ਕਾਰਜ ਹੋਇ। ਬਹੁ ਕੋ ਕਸ਼ਟ ਨ ਦੈਹੈ ਕੋਇ॥ ੩੫ ॥ ਕਹਿ ਕਰਿ ਪੁਰਖ ਤਿਨਹਿੰ ਬੁਲਾਵਹੁ । ਨਿਜ ਮਰਜ਼ੀ ਗ਼ਾਰਜ਼ੀ[9] ਸਮੁਝਾਵਹੁ। ਜਨੇਂ ਕਨੇਂ ਕਰਿ ਬਲ ਛਲ ਸਮੁਦਾਇ। ਪ੍ਰਥਮ ਗੁਰੂ ਲਿਹੁ ਤੁਰਕ ਬਨਾਇ॥੩੬॥ਹੇਰਤਿ ਹੁਇ ਹੈਂ ਸਕਲ ਪਿਛਾਰੀ। ਬਾਤ ਜਥਾਰਥ ਹਮਹੁ ਉਚਾਰੀ[7]। ਇਮ ਸੁਨਿ ਸ਼ਾਹੁ ਉਚਿਤ ਬਿਧਿ ਜਾਨੀ।ਕਹਨੋ ਪਦਿਜਹੁ ਤੁਮ ਨੀਕ ਬਖਾਨੀ ॥ ੩੭ ॥ ਹੁਇ ਹੈ ਐਸੇ ਜਿਮ ਚਿਤ ਬਾਂਛੋ। ਗੁਰੂ ਸ਼ਰ੍ਹਾ ਮਹਿੰ ਗਮਨਹਿੰ ਆਛੋ। ਪੁਨ ਸਭਿ ਸਿੱਖਸ ਸੰਦੇਹ ਨ ਕਰੈਂ। ਗੁਰ ਕੋ ਦੇਖਿ ਤੁਰਕਪਨ ਧਰੈਂ[7] ॥ ੩੮ ॥ ਸੁਨਤਿ ਸ਼ਾਹੁ ਰੁਖ ਬ੍ਰਿੰਦ ਮੁਲਾਨੇ। ਕਾਜ਼ੀ ਅਰ ਉਮਰਾਵ ਬਖਾਨੇ। ਪਇਮ ਸੁਖੇਨ ਹੀ ਕਾਰਜ ਹੋਇ। ਸਾਦਰ ਸ਼ਰ੍ਹਾ ਮਾਨਿ

[1]ਸਾਰੇ ਹੀ ਮਨ ਵਿਚ ਮੰਨ ਕਰਕੇ। [2]ਜਗਤ ਗੁਰੂ ਇਹ ਭਾਰੀ ਪਦਵੀ ਹੈ। [3]ਭਾਵ, ਸਭ ਹਿੰਦੂ। [4]ਸਾਰੀ ਹਿੰਦੂ ਕੌਮ। [5]ਸਾਰਿਆਂ ਦੇ ਮੋਹਰੀ ਹਨ, ਸ੍ਵਾਮੀ ਹਨ ਤੇ ਆਸਰਾ ਰੂਪ ਹਨ। [6]ਫੇਰ ਕੋਈ ਮੋੜ ਨਹੀਂ ਕਰੇਗਾ। [7]ਸਾਡੇ ਵਰਗਿਆਂ ਦੀ। [8]ਬ੍ਰਾਹਮਣ ਤਾਂ ਰੋਜ਼ੀ ਦੇ ਵੱਸ ਹਨ ਹਰ ਥਾਂਵੇਂ। [9]ਮਰਜ਼ੀ ਦੀ ਗਰਜ਼।

ਸਭਿ ਕੋਇ ॥ ੩੯ ॥ ਅਜ਼ਮਤ ਸਹਤਿ ਹੋਇ ਬਿਚ ਦੀਨ । ਸਭਿ ਜਗ ਬਿਖੈ ਸ਼ਰ੍ਹਾ ਬਡ ਪੀਨ[1]। ਅਸ ਮਸਲਤ ਸਭਿਹੂੰਨਿ ਸਰਾਹੀ। ਉਖਰਹਿ ਮੂਲ ਸੁ ਜਾਨਹਿੰ ਨਾਂਹੀ ॥ ੪੦ ॥ ਜਿਸ ਤੇ ਨਸਹਿ ਤੋਜ ਤੁਰਕਾਨਾ। ਸੋ ਦਿਢ਼ ਕਰਹਿੰ ਧਰਹਿ ਮਨ ਮਾਨਾ[2]। 'ਗੁਰੂ ਹਕਾਰਹੁ' ਮਤਿ ਠਹਿਰਾਯੋ[3]। 'ਆਵਹਿ ਰਾਮਰਾਇ ਜਿਮ ਆਯੋ ॥ ੪੧ ॥ ਪੂਰਬ ਗੁਰ ਸੋ ਗਏ ਸਮਾਇ। ਤੇਗ ਬਹਾਦਰ ਅਬਹਿ ਬਤਾਇ'। ਦੋ ਅਹਿਦੀ ਤਤਕਾਲ ਬੁਲਾਇ। ਤਿਨ ਪ੍ਰਤਿ ਹੁਕਮ ਕਹਜੋ ਸਮੁਝਾਇ ॥ ੪੨ ॥ 'ਬੂਝਿ ਦਿਜਨ ਸੋਂ ਬਸਿਬੇ ਗ੍ਰਾਮੂ। ਸੋਢੀ ਤੇਗਬਹਾਦਰ ਨਾਮੂ। ਜਾਇ ਹਕਾਰਹੁ ਇਤ ਕੋ ਲਯਾਵਹੁ। ਆਇ ਕਿ ਨਹੀਂ ਭੇਤ ਕੋ ਪਾਵਹੁ ॥ ੪੩ ॥ ਕਹਹੁ,—ਦਿਖਾਵਨਿ ਅਜ਼ਮਤ ਕਰੈਂ।ਕੈ ਹਮਰੇ ਅਨੁਸਰਤਾ[4]ਧਰੈਂ—'।ਸੁਨਤਿ ਹੁਕਮ ਕੋ ਕੀਨਸਿ ਤਯਾਰੀ। 'ਨਾਮ ਅਨੰਦ ਪੁਰਿ' ਦਿਜਨ ਉਚਾਰੀ ॥ ੪੪ ॥ ਦਿੱਲੀ ਤੇ ਸੁਨਿ ਬਾਹਰ ਭਏ । ਸ਼੍ਰੀ ਗੁਰ ਸਨਮੁਖ ਪੰਥ ਸਿਧਏ । ਤੁਰਕ ਮੰਦ ਮਤਿ ਹੁਤੋ ਨੁਰੰਗਾ । ਸੰਤ ਪੀਰ ਗੁਰ ਸਨ ਬਦਰੰਗਾ[5] ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਾਦਸ਼ ਰਾਸੇ 'ਅਹਿਦੀ ਦਲਨ' ਪ੍ਰਸੰਗ ਬਰਨਨੰ ਨਾਮ ਏਕ ਊਨ ਤ੍ਰਿੰਸਤੀ ਅੰਸੂ ॥ ੨੯ ॥

੩੦. [ਅਹਿਦੀਏ ਵਾਪਸ। ਗੁਰੂ ਜੀ ਸੈਫਾ ਬਾਦ]।

ਦੋਹਰਾ ॥ ਅਹਿਦੀ ਚਢਿ ਕਰਿ ਖਾਟ ਪਰ ਸਭਿ ਸਮਾਜ ਧਰਿ ਪਾਸ। ਨਿਕਸੇ ਪੁਰਿ ਤੇ ਨਰਨ ਸਿਰ ਉਰਧ ਉਠਾਇਸਿ ਤਾਸ ॥ ੧ ॥ ਚਪਈ ॥ ਆਗੇ ਗ੍ਰਾਮ ਗਮਨਤੇ ਆਵੈਂ।ਪਾਛਲਿ ਨਰ ਤਿਨ ਖਾਟ ਟਿਕਾਵੈਂ । ਤਹਿੰ ਤੇ ਨਏ ਨਿਕਾਸਿ ਬਿਗਾਰੀ[6]। ਆਇ ਉਠਾਵਹਿੰ ਲੇਂ ਸਿਰਧਾਰੀ ॥ ੨ ॥ ਬੈਠਿ ਮੰਚ ਪਰ ਪੰਥ ਪਧਾਨਹਿੰ। ਸਰਬ ਪ੍ਰਜਾ ਪਰ ਹੁਕਮ ਬਖਾਨਹਿੰ।ਲੇਤਿ ਸਭਿਨਿ ਤੇ ਘ੍ਰਿਤ ਮਿਸ਼ਟਾਨ। ਆਮਿਖ ਸੋਂ ਅਹਾਰ ਕਰਿ ਖਾਨ ॥ ੩ ॥ ਸਨੈ ਸਨੈ ਮਾਰਗ ਮਹਿ ਚਾਲਹਿੰ। ਨਿਤ ਅਨੰਦ ਪੁਰਿ ਨਾਮ ਸੰਭਾਲਹਿੰ[7]। ਚਲਤਿ ਚਲਤਿ ਕੋਤਿਕ ਦਿਨ ਮਾਂਹੀ। ਨਰਨਿ ਸੀਸ ਪਰ ਉਠੇ ਸੁ ਜਾਹੀਂ[8] ॥ ੪ ॥ ਸਤੁੱਦ੍ਰਵ ਤੀਰ ਪਹੁਚੇ ਆਇ। ਕਰਤਿ ਹੁਕਮ ਕੋ ਗਮਨਤਿ ਜਾਇੰ[9]। ਆਇ ਅਨੰਦ ਪੁਰਿ ਕੀਨਸਿ ਡੇਰਾ । ਚਢੇ ਮੰਚ ਬੈਠੇ ਤਿਸ ਬੇਰਾ ॥ ੫ ॥ ਖਾਨ ਪਾਨ ਕਰਿ ਨਿਸਾ ਬਿਤਾਈ । ਜਾਗੇ ਪੁਨ ਪ੍ਰਭਾਤਿ ਹੁਇ ਆਈ।

---

[1]ਤਕੜੀ। [2]ਮਨ ਵਿਚ ਹੰਕਾਰ ਧਾਰ ਕੇ ਜੋ ਈ ਦ੍ਰਿੜ ਕਹਦੇ ਹਨ। [3]ਸਲਾਹ ਠਹਿਰਾਈ। [4]ਅਧੀਨਤਾ। [5]ਬਦਰੰਗ=ਵਿਰੋਧੀ। [ਤਾਸ਼ ਦੀ ਖੇਡ ਵਿਚ ਅਨਮਿਲਦੇ ਪੱਤਿਆਂ ਨੂੰ ਬਦਰੰਗ ਆਖਦੇ ਹਨ ਉਸ ਤੋਂ ਮੁਹਾਵਰੇ ਦਾ ਅਰਥ ਹੈ ਅਜੋੜ, ਪ੍ਰਤਿਕੂਲ, ਵਿਰੋਧੀ]। [6]ਨਵੇਂ ਵਗਾਰੀ (ਫੜਕੇ)। [7]ਯਾਦ ਕਰਦੇ ਹੋਏ। [8]ਜਾਂਦੇ ਹਨ (ਅਹਿਦੀਏ)। [9]ਚਲੇ ਜਾਂਦੇ ਹਨ।

ਬੈਠਨਿ ਸਭਾ ਸਮਾ ਸੁਨਿ ਕਰਿ ਕੋ[1]। ਗੁਰ ਸੋਂ ਮਿਲਨਿ ਲਾਲਸਾ ਧਰਿਕੋ॥ ੬ ॥ ਭਏ ਤਯਾਰ ਅਹਿਦੀ ਤਬਿ ਦੌਨ। ਬਿਰਤਾ ਸਿੰਘ ਪੌਰ ਗਹਿ ਤੌਨ[2]। ਸੁਧ ਸਤਿਗੁਰ ਕੇ ਨਿਕਟਿ ਪਠਾਇਵ। 'ਸ਼ਾਹੁ ਹੁਕਮ ਤੇ ਹਮ ਚਲਿ ਆਇਵ ॥ ੭ ॥ ਗੁਰੂ ਹਕਾਰਨਿ ਦਿੱਲੀ ਪੁਰਿ ਮੈਂ। ਦਿੱਲੀ ਪਤਿ ਚਯਕਤਿ ਭਾ ਉਰ ਮੈਂ।ਇਸ ਕਾਰਜ ਕੋ ਹਮ ਚਲਿਆਏ।ਮਿਲਨੋ ਚਹੈਂ ਤਿਨ ਦਰਸ਼ਨ ਪਾਏਂ' ॥੮॥ ਸੁਨਤਿ ਪਾਸ ਗੁਰਦਾਸ ਪਯਾਨਾ। ਸਭਿ ਪ੍ਰਸੰਗ ਅਹਿਦੀਨਿ[3] ਬਖਾਨਾ। 'ਬਿਰੇ ਪੌਰ, ਦੈ ਸ਼ਾਹਿ ਪਠਾਏ। ਕਹੈਂ ਸੁ[4]–ਹਮ ਲੈਬੇ ਗੁਰ ਆਏ–'॥ ੯ ॥ ਅੰਤਰਜਾਮੀ ਸ਼੍ਰੀ ਗੁਰ ਦੇਵ। ਭੂਤ ਭਵਿੱਖਨ ਲਖਹਿ ਸਭਿ ਭੇਵ।ਸਹਿਜ ਸੁਭਾਇਕ ਬਾਕ ਉਚਾਰੇ।'ਆਏ ਜਮ ਕੇ[5] ਅਬਹਿ ਰਬਾਰੈ** ॥੧੦॥ ਲਖੀ ਜਾਇ ਨੀਕੇ ਇਹ ਬਾਤ। ਅਵਸਰ ਪੂਰਨ ਕੋ ਬਿਰਤਾਂਤ[6]'। ਸੁਨਿਕੈ ਮਤੀਦਾਸ ਤਬਿ ਕਹਯੋ। 'ਸ਼੍ਰੀ ਪ੍ਰਭੂ ! ਕਹਾਂ ਆਪ ਇਹ ਲਹਯੋ[7]?॥ ੧੧॥ਗੁਰ ਘਰ ਕੋ ਉਰ ਸ਼ਾਹੁ ਲਖੰਤਾ। ਰਖਹਿ ਅਦਾਇਬ[8] ਨੀਮ ਬਨੰਤਾ। ਰਾਮਰਾਇ ਕੋ ਬਹੁ ਧਨਦੀਨਿ।ਨਿਕਟਿ ਬਿਠਾਇ ਸ਼ੁਭਾਸਨ ਦੀਨਿ[9]॥੧੨॥ ਅਬਿ ਲੌ ਬਨੀ ਬਾਤ ਸ਼ੁਭ ਤਾਂਹੀ। ਭਾਉ ਧਰੈ ਤਿਮ ਹੀ ਤੁਮ ਮਾਂਹੀ।ਕਰਹੁ ਸ਼ਾਹੁ ਸੋਂ ਮੇਲ ਸੁਖਾਰੇ। ਕਹਾਂ ਕਹਤਿ ਹਹੁ† ਬਾਕ ਦੁਖਾਰੇ[10]' ॥ ੧੩ ॥ ਸੁਨਿ ਸ਼੍ਰੀ ਤੇਗਬਹਾਦਰ ਕਹਯੋ। 'ਸੋ ਹੁਇ ਹੈ ਜੁ ਪ੍ਰਮੇਸ਼ੁਰ ਚਹਯੋ। ਹਮਰੋ

---

[1]ਸਭਾ ਵਿਚ ਬੈਠਣ ਦਾ ਸਮਾਂ ਸੁਣਕੇ। [2]ਦਰਸ਼ਨੀ ਡਿਉੜੀ ਵਿਚ ਓਹ ਜਾ ਠਹਿਰੇ। [3]ਅਹਿਦੀਆਂ ਦਾ। [4]ਕਹਿੰਦੇ ਹਨ ਉਹ। [5]ਧਰਮ ਰਾਜ ਦੇ। [6]ਦੂਤ। [7]ਅੰਤ ਦੇ ਸਮੇਂ ਦਾ ਬ੍ਰਿਤਾਂਤ ਹੈ ਇਹ ਗਲ ਮਮਝੀ ਜਾ ਰਹੀ ਹੈ। (ਅ) (ਪਿੱਛੇ ਬ੍ਰਾਹਮਣਾਂ ਨਾਲ ਬੀਤੇ) ਬ੍ਰਿਤਾਂਤ ਸੰਭਾਲਣ ਦਾ ਮੌਕਿਆ ਆ ਗਿਆ ਹੈ। [8]ਕੀਹ ਜਾਣਿਆਂ ਹੈ। [9]ਸਤਿਕਾਰ। [10]ਸ੍ਰੇਸ਼ਟ ਆਸਨ ਦੋਕੇ। [11](ਸਾਨੂੰ) ਦੁਖਦਾਈ ਲਗਣ ਵਾਲੇ।

*ਏਹ ਵਾਕ ਸਹਿ ਸੁਭਾ ਦੇ ਹਨ ਤੇ ਮੁਰਾਦ ਸਰਕਾਰੀ ਅਹਿਦੀਆਂ ਨੂੰ ਜਮ ਨਾਲ ਉਪਮਾ ਦੇਣ ਤੋਂ ਹੈ ਜੋ ਜ਼ੋਰ ਜ਼ੁਲਮ ਕਰਦੇ ਸਨ, ਨਾਲ ਹੀ ਆਪਣੀ ਭਵਿੱਖਤ ਵਾਚੀ ਹੈ। ਹੋਰ ਭੈ ਖਾਣ ਉਦਾਸ ਹੋਣ ਦਾ ਭਾਵ ਕਵਿ ਜੀ ਦਾ ਏਥੇ ਨਹੀਂ ਹੈ। ਸ਼੍ਰੀ ਗੁਰੂ ਜੀ ਦੇ ਸ਼੍ਰੀ ਮੁਖਵਾਕ ਹਨ, 'ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨਿ' ਤਥਾ 'ਹਰਖ ਸੋਗ ਜਾਕੈ ਨਹੀ' ਸੋ ਆਪ ਭੈ ਕਦ ਖਾਂਦੇ ਜਾ ਹਰਖ ਸ਼ੋਕ ਵਿਚ ਜਾਂਦੇ ਸੇ, ਕਵੀ ਜੀ ਨੇ ਇਸੇ ਅੰਸੂ ਦੇ ਅੰਕ ੨੬ ਵਿਚ ਗੁਰੂ ਜੀ ਨੂੰ ਹਰਖ ਸ਼ੋਕ ਦੇ ਲੇਸ਼ ਤੋਂ ਪਰੇ ਵਰਣਨ ਕੀਤਾ ਹੈ। ਤੇ ਗੁਰੂ ਜੀ ਦਾ ਆਪ ਬ੍ਰਾਹਮਣਾਂ ਨੂੰ ਕਹਿਣਾ ਕਿ ਤੁਸੀਂ ਦਿੱਲੀ ਜਾਕੇ ਸਾਡੇ ਪਰ ਸਾਰੀ ਗਲ ਸੁੱਟ ਦਿਓ, ਇਸ ਦਾ ਹੋਰ ਸਬੂਤ ਹੈ ਕਿ ਇਹ ਖੇਚਲ ਤੇ ਖੇਦ ਆਪ ਨੇ ਲੋਕਾਂ ਦੇ ਭਲੇ ਅਰਥ ਆਪ ਆਪਣੇ ਸਿਰ ਤੇ ਲਿਆ ਸੀ, ਹਰਖ ਸ਼ੋਕ ਦਾ ਕੋਈ ਮੌਕਾ ਨਹੀਂ ਹੈ।

†ਪਾ:–ਹਠ।

ਮੇਲ ਨ ਬਨੈ ਕਦਾਈ। 'ਕੂਰ, ਮਲੇਛ ਸੰਤ ਦੁਖਦਾਈ[1]' ॥ ੧੪ ॥ ਇਮ ਕਹਿ ਅਹਿਦੀ ਨਿਕਟਿ ਬੁਲਾਏ।ਪਿਖਿ ਨਿਕੇਤ ਅੰਤਰ ਪ੍ਰਵਿਸ਼ਾਏ।ਸਮੁਖ ਬਦਨ ਗੁਰ ਜਥਹਿ ਨਿਹਾਰੇ । ਤਤਛਿਨ ਦੁਰਮਤਿ ਤਿਨ ਨਿਰਵਾਰੇ ॥ ਸਮ ਸੰਤਨਿ ਗੁਰ ਸ਼ਾਂਤਿ ਸੁਭਾਊ । ਹਰਖ ਸ਼ੋਕ ਨਹਿ ਲੇਸ਼ ਕਦਾਊ। ਨੀਖ੍ਰ ਸੀਸ ਕਰਿ ਕੀਨਿ ਸਲਾਮ[2] । ਬੈਠੀ ਦੇਖੀ ਸਭਾ ਤਮਾਮ ॥ ੧੬ ॥ ਨਿਜ ਕਰ ਤੇ ਦੀਨਸਿ ਪਰਵਾਨਾ। ਕਰਨੋ ਪਢਾਵਨਿ ਮਤਲਬ ਜਾਨਾ। ਲਿਖਨੋ ਤਾਂਹਿ ਮਹਿੰ 'ਆਵਨਿ ਕੀਜੈ। ਮਿਹਰਬਾਨ ਹੁਇ ਦਰਸ਼ਨ ਦੀਜੈ॥ ੧੭ ॥ ਲੋਕਨ ਤੇ ਜਸੁ ਸੁਨਨੋ ਭੁਹਾਰਾ। ਯਾਂਤੇ ਮਿਲਿਬੋ ਨੀਕ ਬਿਚਾਰਾ'। ਸੁਨਿ ਸਤਿਗੁਰ ਕਾਗਤ ਲਿਖਵਾਇਵ।'ਜੇ ਮਿਲਿਬੇ ਲਾਲਸ ਉਪਜਾਇਵ ॥ ੧੮ ॥ ਤੌ ਹਮ ਆਵਹਿੰ ਦਿੱਲੀ ਪੁਰਿ ਕੋ । ਮਿਲਿ ਕਰਿ ਕਰਹੁ ਮਨੋਰਥ ਉਰ ਕੋ।ਪੂਰਬ ਗੁਰ ਘਰ ਕੋ ਬਲ ਸੁਨਿਕੈ।ਰਾਮਰਾਇ ਬੁਲਵਾਇਵ ਗੁਨਿਕੈ ॥ ੧੯ ॥ ਸ੍ਰੀ ਹਰਿ ਕ੍ਰਿਸ਼ਨ ਬਹੁਰ ਬੁਲਵਾਏ । ਅਬਿ ਤੈਂ ਹਮਰੇ ਨਿਕਟਿ ਪਠਾਏ'। ਤਿਨ ਅਹਿਦਿਨਿ ਕੋ ਲਿਖਿ ਕਰਿ ਦਯੋ। ਕਰਹਿ ਤੁਥਾ ਜਿਮ ਚਾਹਤਿ ਭਯੋ[3] ॥ ੨੦ ॥ ਇਮ ਉੱਤਰ ਲਿਖਵਾਇ ਗੁਸਾਈਂ । ਕੋਤਿਕ ਧਨ ਦੀਨਸਿ ਤਿਨ ਤਾਂਈ । ਹਤੇ ਲੋਭ ਤੇ ਲੈ ਨਰਮਾਏ[4]*। ਗੁਰ ਕੇ ਸਮੁਖ ਨ ਕਛੂ ਅਲਾਏ ॥ ੨੧ ॥ ਬਿਦਾ ਹੋਇ ਕਰਿ ਅਹਿਦੀ ਚਾਲੇ । ਚਾਂਢਿ ਮੰਚਨ ਪਰ ਪੂਰਬ ਢਾਲੇ[5] । ਸਨੇ ਸਨੇ ਤੈਸੇ ਚਲਿ ਗਏ। ਦਿੱਲੀ ਬਿਖੈ ਪ੍ਰਵੇਸ਼ਤਿ ਭਏ ॥ ੨੨ ॥ ਨੌਰੰਗ ਨਿਕਟਿ ਪਹੁੰਚੇ ਜਾਇ।ਕਾਗਦ ਦਯੋ ਪ੍ਰਸੰਗ ਸੁਨਾਇ । 'ਕਹਨੋ ਗੁਰੂ, ਹਮ ਭੀ ਤਹਿੰ ਆਵੈਂ । ਕੋਤਿਕ ਬਾਸੁਰ ਸਮਾ ਬਿਤਾਵੈਂ ॥ ੨੩ ॥ ਅਬਿ ਆਧੋ ਚੌਮਾਸਾ ਕਾਲ । ਮਗ ਮਹਿੰ ਪਾਨੀ ਪੰਕ[6] ਬਿਸਾਲ'। ਸੁਨਿ ਔਰੰਗ ਤਬਿ ਤੁਸ਼ਨਿ ਹੋਯਹੁ ।—ਆਵਹਿੰ ਆਪ—ਬਿਚਾਰਤਿ ਜੋਯਹੁ ॥ ੨੪ ॥ ਇਤਿ ਸਤਿਗੁਰ ਨਿਜ ਤਮਾਰੀ ਕੀਨਿ । ਬਸਨ ਅਨੰਦ ਪੁਰਿ ਕੋ ਤਜਿ ਦੀਨਿ । ਅਲਪ ਦਾਸ ਅਪਨੇ ਸੰਗ ਲੀਨਿ । ਕਾਰਨ ਕਰਨ ਬਿਸਾਲ ਪ੍ਰਬੀਨ[7] ॥ ੨੫ ॥ ਮਾਸ ਅਸਾਢ ਬਿਖੈ ਪ੍ਰਸਥਾਨੇ । ਸਿਖ ਮਸੰਦ

[1]ਝੂਠੇ ਮਲੇਛ ਸੰਤਾਂ ਦੇ ਦੁਖਦਾਈ (ਤੁਰਕੇਸ਼ੁਰ) ਨਾਲ। [2]ਭਾਵ ਅਹਿਦੀਆਂ ਨੇ। [3](ਸ਼ਾਹ) ਜਿਵੇਂ ਚਾਹੁੰਦਾ ਹੈ ਕਰਦਾ ਹੈ। [4]ਲੋਭ ਦੇ ਮਾਰੇ ਨਰਮ ਹੋ ਗਏ। [5]ਪਹਿਲੇ ਵਾਂਗ। [6]ਚਿੱਕੜ। [7]ਜੋ ਸਰਬ ਕਾਰਨਾਂ ਦੇ ਕਰਨ ਵਾਲੇ ਤੇ ਪ੍ਰਬੀਨ ਹਨ।

*ਨੌਕਰਾਂ ਨੂੰ ਵਡੇ ਘਰਾਂ ਵਿੱਚ ਆਇਆਂ ਸਿਰੋਪਾਉ ਯਾ ਇਨਾਮ ਦੇਣਾ ਉਸ ਸਮੇਂ ਦਾ ਸ਼ਿਸ਼ਟਾਚਾਰ ਸੀ।

ਹੁਇ ਬਿਦਾ ਪਯਾਨੇ। ਨਿਜ ਨਿਜ ਦੇਸ਼ਨਿ ਕੋ ਚਲਿ ਗਏ। 'ਸਤਿਗੁਰ ਸ਼ੀਲ' ਸਰਾਹਤਿ ਭਏ ॥ ੨੬ ॥ ਸ੍ਰੀ ਪ੍ਰਭੂ ਪੁਰਬ ਕੋ ਮੁਖ ਕਰੇ।ਨਿਤ ਪ੍ਰਤਿ ਮਜਲ ।ਅਲਪ ਹੀ ਥਿਰੇ। ਬਸਹਿ ਨਹੀਂ ਤਬਿ ਪੁਰ ਪਟਿਆਰਾ[1]। ਇਤਿ ਕੋ ਆਏ ਗੁਰੂ ਉਦਾਰਾ ॥ ੨੭ ॥ ਸੈਫਦੀਨ ਇਕ ਤੁਰਕ ਭਲੇਰਾ। ਨਿਜ ਪੁਰਿ ਕੋ ਬਸਾਇ ਤਿਸ ਬੇਰਾ। ਸੈਫਾਬਾਦ ਨਾਮ ਤਿਸ ਰਾਖਾ। ਗੁਰ ਜਸੁ ਸੁਨਤਿ ਦਰਸ ਕੋ ਕਾਂਖਾ ॥ ੨੮ ॥ਚਿਤਵਤਿ ਰਹਤਿ—ਜਾਉਂ ਤਿਨ ਪਾਸ। ਸੁਨਹੁ ਤਿਨਹੁ ਤੇ ਬਾਕ ਬਿਲਾਸ—।ਅਟਕਯੋ ਰਹਤਿ ਕਾਜ ਘਰ ਕੇਰੇ।ਨਹਿੰ ਅਵਕਾਸ਼ ਲਹਯੋ ਕਿਸ ਬੇਰੇ ॥ ੨੯ ॥ ਤਉ ਰਿਦੇ ਮਹਿ ਪ੍ਰਗਾਸ ਬਡੋਰੀ। —ਮਿਲਹਿ ਗੁਰੂ ਕੋ ਚਲਿ ਕਿਸ ਬੇਰੀ—। ਅੰਤਰਜਾਮੀ ਸਤਿਗੁਰ ਜਾਨੀ। —ਦਰਸ਼ਨ ਕੋ ਚਾਹਤਿ ਹਿਤ ਠਾਨੀ—॥੩੦॥ਉਤਰੇ ਤਹਾਂ ਜਾਇ ਪੁਰਿ ਨੇਰੇ। ਸਕਲ ਆਇ ਲਾਗਯੋ ਤਬਿ ਫੇਰੇ[2]। ਸੈਫਦੀਨ ਫਿਗ ਕਿਨਹੁ ਬਖਾਨਾ। 'ਉਤਰਯੋ ਆਇ, ਨਹੀਂ ਕੋ ਜਾਨਾ[3]' ॥ ੩੧ ॥ ਸੁਧ ਹਿਤ ਸੁਨਿ ਕੈ ਮਨੁਜ ਪਠਾਯੋ। ਬੁਝਿ ਗਯੋ ਤਿਨ ਜਾਇ ਬਤਾਯੋ। 'ਜਿਸ ਕੋ ਸੰਗ ਮਿਲਨਿ ਤੁਮ ਚਾਹੋ। ਔਚਕ ਸੋਂ ਪਹੁੰਚੇ ਅਬਿ ਪਾਹੋ ॥ ੩੨ ॥ ਸ਼੍ਰੀ ਗੁਰ ਤੇਗ ਬਹਾਦਰ ਅਹੈਂ। ਸੰਗੀ ਨਰ ਬੂਝੇ ਸੋ ਕਹੈਂ[4]'। ਸੈਫ ਦੀਨ ਸੁਨਿ ਕਰਿ ਹਰਖਾਯੋ। ਤਤਛਿਨ ਆਪ ਮਿਲਿਨਿ ਕੋ ਆਯੋ ॥ ੩੩ ॥ ਕਿਤਿਕ ਅਸ਼ਰਫੀ ਆਗੇ ਧਰਿਕੈ। ਬੰਦੇ ਪਦ ਨੰਮ੍ਰੀ ਸਿਰ ਕਰਿ ਕੈ। ਕਹਤਿ ਭਯੋ 'ਮੁਝ ਕਰਯੋ ਨਿਹਾਲ।ਦਰਸ਼ਨ ਦੀਨਸਿ ਆਨਿ ਕ੍ਰਿਪਾਲ॥੩੪॥ਅਬਿ ਪਹੁੰਚਯੋ ਹੈ ਆਨਿ ਚੁਮਾਸਾ। ਬਨੈਂ ਕ੍ਰਿਤਾਰਥ ਕੀਜਹਿ ਬਾਸਾ'। ਇਮ ਕਹਿ ਪਗ ਪੰਕਜ ਗ਼ਹਿ ਹਾਥ। ਕਰਤਿ ਪਲੋਸਨਿ ਪ੍ਰੀਤੀ ਸਾਥ ॥ ੩੫ ॥ ਪੁਨ ਮੁਖ ਚਖ ਪਰ ਫੇਰਨਿ ਕਰੈ।—ਮੈਂ ਨਿਹਾਲ ਭਾ—ਇਮ ਉਰ ਧਰੈ। ਹੇਰਿ ਪ੍ਰੇਮ ਕੋ ਬਹੁਤ ਕ੍ਰਿਪਾਲ। ਬਾਕ ਬਖਾਨਜੋਂ ਗੁਰ ਤਿਸ ਕਾਲ ॥ ੩੬ ॥ 'ਜੋ ਉਰ ਸ਼ਰਧਾ ਏਵ ਤੁਮਾਰੇ।ਕਰਹਿ ਬਾਸ ਚਹੁ ਮਾਸ ਸੁਖਾਰੇ।ਚਹੈਂ ਸ਼ਾਹ ਫਿਗ ਕਰਨਿ ਪਯਾਨਾ। ਬਰਖਾ ਹਟੈ ਜਾਹਿ ਤਿਸ ਥਾਨਾ' ॥ ੩੭ ॥ ਇਸ ਪ੍ਰਕਾਰ ਜਬਿ ਗੁਰੂ ਉਚਾਰਯੋ। ਸੈਫਦੀਨ ਕਹਿ ਸਿਵਰ ਉਠਾਰਯੋ। ਸੁੰਦਰ ਉਪਬਨ[5] ਬਿਖੈ

[1]ਪਟਿਆਲਾ ਨਗਰ ਨਹੀਂ ਵਸਦਾ ਸੀ ਤਦੋਂ। [2]ਸਮਾਂ। [3]ਸਾਰਾ ਡੇਰਾ ਆ ਲਗਾ। [4](ਕੋਈ) ਆਣ ਉਤਰਿਆ ਹੈ ਪਰ ਇਹ ਨਹੀਂ ਜਾਣਿਆ ਜਾਂਦਾ ਕਿ ਕੌਣ ਹੈ। [5]ਸੰਗੀ ਨਰਾਂ ਤੋਂ ਪੁਛਿਆ ਹੈ ਉਨ੍ਹਾਂ ਨੇ ਦੱਸਿਆ ਹੈ। [6]ਬਾਗ।

ਉਤਾਰੇ। ਆਪ ਸਾਥ ਹੁਇ ਤਹਾਂ ਪਧਾਰੇ ॥੩੮॥ ਭਲੀ ਭਾਂਤਿ ਡੇਰਾ ਕਰਿ-ਵਾਯਹੁ। ਹਿਤ ਸੇਵਾ ਕੋ ਸਕਲ ਪੁਚਾਯਹੁ। ਬਹੁ ਬਿਧਿ ਕੋ ਪ੍ਰਿਯ ਬਾਕ ਸੁਨਾਏ। ਪੁਨ ਨਿਜ ਸਦਨ ਗਯੋ ਹਰਖਾਏ ॥੩੯॥ ਨਿਸਾ ਬਾਸ ਸਤਿਗੁਰ ਤਥਿ ਕਰਜੋ। ਖਾਨ ਪਾਨ ਸਭਿਹਿਨਿ ਸੁਖ ਧਰਜੋ। ਭਈ ਪ੍ਰਭਾਤਿ ਸੌਚ ਇਸ਼ਨਾਨੇ। ਬੈਠੇ ਥਿਰ ਹੁਇ ਲਾਗਿ ਸੁ ਧ੍ਯਾਨੇ ॥੪੦॥ ਦਿਵਸ ਚਢੇ ਕਰਿ ਪ੍ਰੇਮ ਬਿਸਾਲਾ। ਸੈਫਦੀਨ ਪਹੁੰਚਜੋ ਤਤਕਾਲਾ। ਕਰਿ ਬੰਦਨ ਪਦ ਪਰ ਹਰਖਾਯੋ। ਸਾਦਰ ਸਤਿਗੁਰ ਨਿਕਟਿ ਬਿਠਾਯੋ॥੪੧॥ ਬਾਕ ਬਿਲਾਸ ਅਨੇਕ ਪ੍ਰਕਾਰਾ। ਕਰਤਿ ਗੁਰੂ ਦੇ ਅਨੰਦ ਉਦਾਰਾ। ਸ਼ਾਂਤਿ ਸਮੇਤ ਉਚਾਰਤਿ ਜਜੋਂ ਜਜੋਂ। ਸੁਨਿ ਕਰਿ ਬਸੀ ਹੋਤਿ ਮਨ ਤਜੋਂ ਤਜੋਂ[1] ॥ ੪੨ ॥ ਮੁਦਤ ਹੋਇ ਪੁਨ ਬਿਨਤੀ ਠਾਨੀ। 'ਕਰਹੁ ਬਾਸ ਮਮ ਪ੍ਰੀਤ ਮਹਾਨੀ। ਪੰਕ ਪ੍ਰਿਥੀ ਪਰ ਪ੍ਰਾਪਤਿ ਪਾਨੀ। ਗਮਨ ਕਠਨ ਮਗ ਕੋ ਲਿਹੁ ਜਾਨੀ' ॥ ੪੩ ॥ ਸੁਨਿ ਕਰਿ ਸੈਫਦੀਨ ਕੀ ਬਿਨਤੀ। ਕਰਨਿ ਕੂਚ ਕੀ ਭਜਿ ਕਰਿ ਗਿਨਤੀ। ਕਰਜੋ ਬਚਨ 'ਤੁਮ ਆਛੇ ਕਹਜੋ। ਮਗ ਪ੍ਰਸਥਾਨ ਸਮਾ ਨਹਿੰ ਲਹਜੋ ॥੪੪॥ ਸਰਬ ਰੀਤਿ ਕਰਿ ਸੰਕਟ ਹੋਤਿ। ਤ੍ਰਿਨ ਗਨ ਜੀਵ ਬਿਲੰਦ ਉਦੋਤਿ[2]। ਬਰਖਾ ਸਕਲ ਬਿਤਾਵੈਂ ਜਬੈ। ਕਰਹਿੰ ਕੂਚ ਡੇਰਾ ਹਮ ਤਬੈ' ॥ ੪੫ ॥ ਤਹਿੰ ਗੁਰ ਬਸੇ ਦੇਨਿ ਕੋ ਛੇਮ। ਸੈਫਦੀਨ ਦੀਰਘ ਉਰ ਪ੍ਰੇਮੁ। ਕਰਹਿ ਭਾਵ ਕੋ ਨੀਤ ਨਵੀਨ। ਪਰਚਹਿ ਗੁਰ ਢਿਗ ਰਹੈ ਪ੍ਰਬੀਨ ॥੪੬॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਸੈਫਾਬਾਦ ਗੁਰ ਆਗਵਨ' ਪ੍ਰਸੰਗ ਬਰਨਨੰ ਨਾਮ ਤ੍ਰਿਸਤੀ ਅੰਸੂ ॥ ੩੦ ॥

੩੧. [ਸੈਫਦੀਨ ਪਾਸੋਂ ਵਿਦਾ। ਅਹਿਦੀਏ ਭਾਲਣ ਆਏ]।

ਦੋਹਰਾ ॥ ਬਸੇ ਚੁਮਾਸਾ ਸਤਿਗੁਰੂ ਡੇਰਾ ਕੀਨਿ ਮੁਕਾਮ। ਸੈਫਦੀਨ ਸੇਵਾ ਕਰਹਿ ਨਿਤ ਪ੍ਰਤਿ ਆਇ ਸਲਾਮ ॥੧॥ ਚੌਪਈ॥ ਸੰਗਤਿ ਗੁਰ ਕੀ ਠਾਨਿ ਹਮੇਸ਼ੁ। ਤਜੋਂ ਤਜੋਂ ਚਿਤ ਮਹਿੰ ਪ੍ਰੇਮ ਵਿਸ਼ੇਸ਼ੁ। ਕਬਹੂੰ ਲੈ ਨਿਜ ਸੰਗ ਸਿਧਾਰਹਿ। ਸਦਨ ਆਪਨੇ ਜਾਇ ਬਿਠਾਰਹਿ ॥ ੨ ॥–ਪਰਚੇ ਰਹੈਂ ਇਹਾਂ ਚਿਰਕਾਲਾ–। ਯਾਂ ਤੇ ਠਾਨਤਿ ਜਤਨ ਬਿਸਾਲਾ। ਅਨਿਕ ਭਾਂਤਿ ਕੀ ਬਾਤ ਸੁਨਾਵੈ। ਘਰ ਅੰਤਰ ਕੋ ਬਾਗ਼[3] ਦਿਖਾਵੈ ॥ ੩ ॥ ਬਹੁਰ ਫਰਸ਼ ਸੁੰਦਰ ਡਸਵਾਵੈ। ਕਰਿ ਬਿਨਤੀ ਸਨਮਾਨ ਬਿਠਾਵੈ। ਚਾਰੁ ਚੌਪਰ ਅੱਗੁ ਬਿਛਾਵੈ।

[1](ਸੈਫ ਦੀਨ ਦਾ) ਮਨ। [2]ਘਾਹ ਬਹੁਤੇ (ਹੁੰਦੇ ਹਨ ਤੇ ਵਿਚ ਸੱਪ ਠੂੰਹੇ ਆਦਿ) ਜੀਵ ਬੀ ਬਹੁ, ਉਪਜਦੇ ਹਨ। [3]ਘਰ ਦੇ ਅੰਦਰ ਦੇ ਬਾਗ।

ਖੇਲੈ ਗੁਰ ਸੋਂ ਛਲਨ ਰੁੜਾਵੈ[1] ॥੪॥ ਇਕ ਦੁਇ ਜਾਮ ਸਦਨ ਮਹਿ ਰਾਖੈ। ਖੇਲਨਿ ਹਿਤ ਪੁਨ ਪੁਨ ਮੁਖ ਭਾਖੈ। ਖਾਨ ਪਾਨ ਕੀ ਸੇਵਾ ਕਰੈ। ਸਿਵਰ ਬਿਖੈ ਬਸਤੂ ਸਭਿ ਧਰੈ ॥ ੫ ॥ ਘ੍ਰਿਤ ਮਿਸ਼ਟਾਨ ਅੰਨ ਗਨ ਨੀਕੇ। ਅਪਰ ਅਹਾਰ ਜਿ ਭਾਵਤਿ ਜੀਕੇ। ਦੁਗਧ ਦਧੀ ਤੇ ਆਦਿਕ ਜੋਈ। ਹਿੰਦੁਨਿ ਤੇ ਪਹੁੰਚਾਵਤਿ ਤੋਈ ॥ ੬ ॥ ਚਹਿਯਤਿ ਵਸਤੁ ਸਿਵਰ ਮਹਿ ਜੋਇ। ਨਿਜ ਬੁਧਿ ਤੇ ਭੇਜੈ ਤਹਿਂ ਸੋਇ। ਫਲ ਰਸਾਲ ਕੇ[2] ਸ੍ਵਾਦਲ ਜੇਤੇ। ਬੀਨ ਬੀਨ ਕਰਿ ਪਠਵਹਿ ਤੇਤੇ ॥੭॥ ਦੂਰ ਦੂਰ ਤੇ ਕਰਹਿ ਮੰਗਾਵਨਿ। ਦੇਖਿ ਦੇਖਿ ਕਰਿ ਜੋ ਮਨ ਭਾਵਨ। ਜਾਮਨ ਫਲ ਆਰੂ ਅਰੁ ਖਿਰਨੀ। ਜੋ ਲਗਵਾਇ ਰਖੈ ਨਿਜ ਧਰਨੀ ॥੮॥ ਦਾਰਮ ਦੀਰਘ ਦਾਨੇ ਜੋਇ[3]। ਕਰਿ ਕਰਿ ਪ੍ਰੇਮ ਪਠਾਵੈ ਸੋਇ। ਇੱਤਯਾਦਿਕ ਸੇਵਾ ਕਹੁ ਠਾਨਿ। ਜਨਮ ਸੁਧਾਰਨੋ ਅਪਨਿ ਮਹਾਨ ॥ ੯ ॥ ਦੇਹਿ ਤੁਰੰਗਨ ਕੋ ਤ੍ਰਿਣ ਦਾਨਾ। ਭਏ ਪੁਸ਼ਟ ਠਾਢੇ ਤਿਸ ਥਾਨਾ। ਇਮ ਸਾਵਨ ਭਾਦੋਂ ਦੁਇ ਮਾਸ। ਕਰੇ ਬਿਤਾਵਨਿ ਸਤਿਗੁਰ ਬਾਸਿ[4] ॥ ੧੦ ॥ ਮਾਸ ਅਸੋਜੁ ਆਇ ਪੁਨ ਗਯੋ। ਅਵਿਰੰਗ ਇਕ ਦਿਨ ਬੈਠਤਿ ਭਯੋ। ਚਲਨੋ ਪ੍ਰਸੰਗ ਗੁਰੂ ਕੋ ਤਹਾਂ। 'ਅਬਿ ਲੌ ਨਹਿਂ ਆਏ ਰਹਿ ਕਹਾਂ[5] ?' ॥ ੧੧ ॥ ਪੁਨ ਅਹਿਦੀ ਦ੍ਵੈ ਕੀਨੇ ਤਯਾਰੀ। ਕਰਿ ਤਾਗੀਦ ਬਿਸਾਲ ਉਚਾਰੀ। 'ਅਪਨੇ ਸੰਗ ਜਾਇ ਕਰਿ ਆਨੋ। ਅਪਰ ਫਰੇਬ ਕਰਹਿਂ, ਨਹਿ ਮਾਨੋ[6]'॥੧੨॥ ਤਿਨ ਬਿਨ ਅਟਕ ਰਹਨੋ ਬਡ ਕਾਜਾ। ਜਨੁ ਹਿੰਦੁਨਿ ਕੋ ਦਿਢ ਦਰਵਾਜਾ। ਅਪਨੀ ਅਜ਼ਮਤ ਮੋਹਿ ਦਿਖਾਵੈਂ। ਨਾਤੁਰ ਸ਼ਰ੍ਹ ਬੀਚ ਅਬਿ ਆਵੈਂ ॥ ੧੩ ॥ ਆਨਹੁ ਸਾਥ ਨ ਤਜਿ ਕਰਿ ਫਿਰੈ। ਖਬਰ ਪਠਹੁ ਤਿਨਕੇ ਦਰ ਪਰਹੁ[7]'। ਸੁਨਿ ਤਾਗੀਦ ਸ਼ਾਹੁ ਤੇ ਜੋਰ। ਅਹਿਦੀ ਚਲੇ ਅਨੰਦਪੁਰਿ ਓਰ॥੧੪॥ਚਢਿ ਖਾਟਨ ਪਰ ਕਾਢਿ ਬਿਗਾਰੀ[8]। ਸੀਸ ਉਠਾਏ ਜਾਹਿ ਅਗਾਰੀ। ਗ੍ਰਾਮ ਗ੍ਰਾਮ ਮਹਿ ਹੁਕਮ ਕਰੈਤੇ। ਖਾਨ ਪਾਨ ਤਿਨ ਲੇ ਗਮਨੈਤੇ ॥੧੫॥ ਮਗ ਉਲੰਘਿ ਕਰਿ ਸਗਰੇ ਗਏ। ਜਾਇ ਪ੍ਰਵੇਸ਼ ਅਨੰਦਪੁਰਿ ਭਏ। ਬੂਝੀ ਸੁਧਿ, ਗੁਰ ਤਹਾਂ ਨ ਪਾਏ।'ਕਹਾਂ ਅਹੈਂ?' ਕੋ ਨਹੀਂ ਬਤਾਏ ॥ ੧੬ ॥ ਭਏ ਸਚਿੰਤ 'ਕਹਾਂ ਅਬਿ ਕਰੈਂ ? । ਗੁਰ

[1]ਭਲ (ਪਾਸੇ) ਰੋੜ ਕੇ। [2]ਅੰਬਾਂ ਦੇ। [3]ਅਨਾਰ ਵਡਿਆਂ ਦਾਣਿਆਂ ਵਾਲੇ ਜੋ ਹਨ। [4]ਵੱਸ ਕੇ। [5]ਕਿੱਥੇ ਰਹੇ। [6]ਹੋਰ ਫਰੇਬ ਕਰਨ ਤਾਂ ਨਾ ਮੰਨੋ। [7](ਸਾਨੂੰ) ਖਬਰ ਭੇਜ ਦਿਓ ਤੇ (ਆਪ) ਉਨ੍ਹਾਂ ਦੇ ਦਰ ਤੇ ਪਏ ਰਹੋ। [8]ਵਗਾਰਾਂ ਕਢਾ ਕੇ।

ਕੀ ਸੁਧ ਨਹਿ ਸ਼੍ਰਵਨੀ ਪਰੈ'। ਕੋਤਿਕ ਦਿਨ ਰਹਿ ਬਹੁਰ ਪਯਾਨੇ।–ਹੋਇ ਸੁਧਾਸਰ–ਅਸ ਮਨ ਜਾਨੇ ॥ ੧੭ ॥ ਸਤੁੱਦ੍ਰਵ ਪਾਰ ਉਲੰਘਿ ਤਬਿ ਚਾਲੇ। ਦ੍ਰਾਬੇ ਦੇਸ਼ ਦੇਖਿ ਕਰਿ ਭਾਲੇ। ਬਹੁਰ ਬਿਪਾਸਾ ਉਤਰੇ ਪਾਰ।ਖੋਜਹਿ ਜਹਿੰ ਕਹਿੰ ਨਰਨ ਉਚਾਰਿ[1] ॥ ੧੮ ॥ ਸ਼੍ਰੀ ਅੰਮ੍ਰਤਸਰ ਪਹੁੰਚੇ ਜਾਇ। ਇਕਠੇ ਕਰਿ ਮਸੰਦ ਸਮੁਦਾਇ। ਬੂਝਨਿ ਕਰੀ ਗੁਰੂ ਕੀ ਗਾਥ।'ਅਬਿ ਕਿਸ ਥਲ ਮਹਿ ਤੁਮਰੋ ਨਾਥ ? ॥ ੧੯ ॥ ਜੋ ਤੁਮ ਕਰਹੁ ਦੁਰਾਵਨਿ ਤਿਨੈ। ਸ਼ਾਹੁ ਸਜ਼ਾਇ ਦੇਹਿਗੋ ਘਨੈ। ਸਦਨ ਖਸੋਟਹਿ ਵਹਿਰ ਨਿਕਾਰਹਿ। ਬੰਦ ਕੈਦ ਕਰਿ ਤੁਮ ਕਹੁ ਮਾਰਹਿ'॥੨੦॥ਸੁਨਿਮਸੰਦ ਪਾਯੋ ਬਡ ਤ੍ਰਾਸਾ।ਕਹਨੋ'ਦੇਖਿ ਲਿਹੁ ਸਕਲ ਅਵਾਸਾ[2]।ਕਹਹਿ ਕੂਰ ਨਹਿੰ[3], ਦੋਸ਼ ਲਗਾਵਹੁ ।ਹਮ ਗ਼ਰੀਬ ਸਗਰੇ ਲਖਿ ਪਾਵਹੁ' ॥ ੨੧ ॥ ਇਮ ਨਿਰਨੈ ਕਰਿਕੈ ਅਹਿਦੀਨ। ਸ਼ਾਹੁ ਨਿਕਟਿ ਸੁਧਿ ਲਿਖਿ ਪਠਿ ਦੀਨਿ।'ਕਿਤਹੁੰਨ ਪਾਵਤਿ ਖੋਜਤਿ ਹਾਰੇ।ਦੋਸ਼ ਬਿਦੋਸ਼ਨਿ ਬਿਖੈ ਨਿਹਾਰੇ' ॥ ੨੨ ॥ ਸੁਨਿ ਨੁਰੰਗ ਨੈ ਕਿਤਿਕ ਸਊਰ[4]। ਹਿਤ ਖੋਜਨ ਪਠਿ ਨਿਕਟਿ ਕਿ ਦੂਰ। ਜਹਾਂ ਕਹਾਂ ਕਹੁ ਬਿਚਰਨਿ ਲਾਗੇ। ਬੂਝੇ ਜਿਤ ਕਿਤ ਪਾਛੇ ਆਗੇ ॥ ੨੩ ॥ ਕ੍ਰੋਚਿਤ ਅਹਿਦੀ ਅਰੁ ਅਸਵਾਰ। ਬਿਚਰਤਿ ਦੇਸ਼ ਬਿਦੇਸ਼ ਮਝਾਰ । ਇਤਿ ਸਤਿਗੁਰ ਸਭਿ ਅੰਤਰਜਾਮੀ। ਜਲ ਥਲ ਘਟਿ ਘਟਿ ਜਾਨਤਿ ਸ੍ਵਾਮੀ ॥ ੨੪ ॥ ਸੈਫਦੀਨ ਕੋ ਕੀਨਿ ਨਿਹਾਲ। ਬੈਠੇ ਹੁਤੇ ਕਹਨੋ ਇਕ ਕਾਲ। 'ਅਬਿ ਹਮ ਚਲਨੋ ਚਹੈਂ ਕਿਤ ਆਨ[5]। ਬਸੇ ਚੁਮਾਸਾ ਤੁਵ ਬਚ ਮਾਨਿ ॥ ੨੫ ॥ ਸੱਤਿਨਾਮ ਸਿਮਰਨ ਕਰਿ ਸਦਾ। ਸੰਕਟ ਬਯਾਪ ਸਕਹਿ ਨਹਿ ਕਦਾ। ਸਤਿ ਸੰਗਤਿ ਕੋ ਸੰਗ ਸੁ ਪ੍ਰੀਤ। ਸੇਵਾ ਕਰਹੁ ਲਹਹੁ ਸੁਖ ਨੀਤ ॥ ੨੬ ॥ ਜਨਮ ਮਰਨ ਤੇਰੋ ਅਬਿ ਮਿਟਨੋ । ਗੁਰੂ ਕ੍ਰਿਪਾ ਤੇ ਸੰਕਟ ਕਟਨੋ' । ਸੈਫਦੀਨ ਸੁਨਿ ਪ੍ਰੇਮ ਬਿਸਾਲਾ । ਭਏ ਸਜਲ ਲੋਚਨ ਤਿਸਕਾਲਾ ॥ ੨੭ ॥ 'ਮੋ ਚਿਤ ਮੋਚਤਿ ਸਾਥ ਨ ਚਹੈਂ ।–ਗਮਨਹੁ ਗੁਰੂ !–ਥਾਕ ਕੋ ਕਹੈਂ'। ਕਹਾਂ ਠਗੌਰੀ ਮੋ ਪਰ ਡਾਰੀ। ਮਨ ਬਸਿ ਰਾਵਰਿ ਰਖਹੁ ਸੰਗਾਰੀ' ॥ ੨੮ ॥ ਸ਼੍ਰੀ ਗੁਰ ਤੇਗ ਬਹਾਦਰ ਸੁਨਿਕੈ ।ਧੀਰਜ ਦੀਨਿ ਪ੍ਰੇਮ ਤਿਸ ਗੁਨਿਕੈ।'ਹਮ ਨੈ ਅਬਿ ਕੁਛ

---

[1]ਪੁੱਛਕੇ। [2]ਸਾਰੇ ਘਰ। [3](ਅਸੀਂ) ਝੂਠ ਨਹੀਂ ਕਹਿੰਦੇ । [4]ਅਸਵਾਰ । [5]ਹੋਰਥੇ । [6]ਮੇਰਾ ਚਿੱਤ ਸਾਥ ਨੂੰ ਛੱਡਣਾ ਨਹੀਂ ਚਾਹੁੰਦਾ । [7]ਹੇ ਗੁਰੂ ਜੀ ਆਪ ਜਾਓ ਇਸ ਢਾਕ ਨੂੰ ਕੌਣ ਕਹੇ।

ਕਰਨੇ ਕਾਜਾ। ਨਹੀਂ ਸਾਥ ਕੋ ਨਿਬਹਿ ਸਮਾਜਾ ॥ ੨੯ ॥ ਨਿਤ ਪ੍ਰਤਿ ਉਠਿ ਕਰਿ ਠਾਨਹੁ ਧਯਾਨ। ਜਿਮ ਸਮੀਪ ਤੈਸੇ ਪਹਿਚਾਨ'॥ਇੱਤਯਾਦਿਕ ਕਹਿ ਬਹੁ ਸਮੁਝਾਯੋ। ਨੀਠ ਨੀਠ ਉਰ ਧੀਰ ਬਧਾਯੋ ॥ ੩੦ ॥ ਅਪਰ ਦਾਸ ਅਰੁ ਸਿੱਖ ਜਿ ਸਾਥ। ਸਭਿ ਸੋਂ ਬੋਲੇ ਇਸਿ ਬਿਧਿ ਨਾਥ। 'ਨਿਜ ਨਿਜ ਸਦਨ ਸਿਧਾਰਨਿ ਕਰੀਯਹਿ। ਸੰਗ ਹਮਾਰੋ ਅਬਿ ਪਰਿਹਰੀਅਹਿ ॥ ੩੧ ॥ ਹੋਨਿ ਇਕਾਕੀ ਬਨਹਿ ਹਮਾਰੋ। ਅਬਹਿ ਸੰਗ ਹੁਇ ਅਧਿਕ ਦੁਖਾਰੋ। ਤਹਾਂ ਨ ਸ਼ਰਧਾ ਪੁਨ ਰਹਿ ਆਵਹਿ।ਰਹੈ ਸੰਗ ਸੋ ਬਹੁ ਪਛੁਤਾਵੈ॥ ੩੨ ॥ ਇਸ ਕਾਰਨ ਸੁਧਿ ਪ੍ਰਥਮ ਜਨਾਈ।ਚਲੇ ਜਾਹੁ ਤਜਿ ਹਠ ਅਧਿਕਾਈ। ਨਾਂਹਿ ਤ ਤ੍ਰਾਸ ਹੋਇਗੋ ਭਾਰੀ। ਰਹੈ ਕੌਨ ਤਬਿ ਧੀਰਜ ਧਾਰੀ'॥ ੩੩ ॥ ਇੱਤਯਾਦਿਕ ਸਭਿਹੂੰਨਿ ਸੁਨਾਯੋ। ਹਿਰਦੈ ਮਹਾਂ ਤ੍ਰਾਸ ਉਪਜਾਯੋ। ਬੋਲੇ ਕਿਤਿਕ ਜੋਰ ਜੁਗ ਹਾਥ। 'ਰਾਵਰਿ ਕੇ ਅਨੁਸਾਰੀ ਨਾਥ ! ॥ ੩੪ ॥ ਨਿਜ ਸੰਗ ਰਾਖਹੁ ਤਉ ਹਮ ਰਹੈਂ। ਜਾਹਿੰ ਸਦਨ ਕੋ ਜੋ ਅਬਿ ਕਹੈਂ'। ਇਮ ਕਹਿ ਆਇਸੁ ਲੈ ਘਰ ਗਏ। ਸ਼੍ਰੀ ਗੁਰਦੇਵ ਸੰਗ ਤਜਿ ਦਏ ॥੩੫॥ ਪੰਜ ਸਯੂਰ ਗੁਰੂ ਢਿਗ ਰਹੇ। ਜਿਨਹੁੰ ਸੰਗ ਕੋ ਹਠ ਬਹੁ ਗਹੇ। ਮਤੀਦਾਸ ਇਕ ਗੁਰੂ ਦਿਵਾਨ। ਰਹਤਿ ਸਮੀਪ ਸਦੀਵ ਸੁਜਾਨ ॥ ੩੬ ॥ ਰਿਦੈ ਸ਼ੁੱਧ ਸੇਵਾ ਬਹੁ ਕਰੀ। ਅਜ਼ਮਤ ਲਹੀ ਕੁਮਤਿ ਪਰਹਰੀ।ਗਯਾਨਵਾਨ ਸਮਰਥ ਸਭਿ ਰੀਤਿ। ਧੀਰਜ ਆਦਿ ਬ੍ਰਿੰਦ ਗੁਨ ਚੀਤ॥ ੩੭ ॥ਦ੍ਰਿੜ੍ਹ ਮਨ ਕਰਿਕੈ ਸੰਗ ਨ ਤਯਾਗਾ। ਸ਼੍ਰੀ ਗੁਰਦੇਵ ਚਰਨ ਅਨੁਰਾਗਾ। ਦੂਸਰ ਰਹਸੋ ਸੰਗ ਗੁਰਦਿੱਤਾ। ਬ੍ਰਿਧ ਕੋ ਬੈਸ ਜਨਮ ਜਿਨ ਲਿੱਤਾ ॥ ੩੮ ॥ ਖਸ਼ਟਮ ਢਾਨ ਬ੍ਰਿੱਧ ਤੇ ਭਯੋ। ਰਾਮ ਕੁਇਰ ਜਿਸ ਤੇ ਉਪਜਯੋ। ਸਰਬ ਗੁਰਨਿ ਕੋ ਸੰਗੀ ਰਹੈ। ਕਰਾਮਾਤ ਮਹਿੰ ਪੂਰਨ ਅਹੈ ॥ ੩੯ ॥ ਜਿਨ ਕੋ ਲੇਸ਼ ਨ ਮੋਹ ਨ ਮਾਯਾ। ਉਰ ਬ੍ਰਹਮ ਗਯਾਨੀ ਆਨੰਦ ਪਾਯਾ। ਦੁਇ ਇਹ ਸੰਗ ਅਪਰ ਸਿਖ ਤੀਨ। ਰਹੇ ਗੁਰੂ ਕੇ ਨਿਕਟਿ ਪ੍ਰਬੀਨ ॥ ੪੦ ॥ਸੈਢਦੀਨ ਤੇ ਲੀਨਿ ਬਿਦਾਈ। ਜ਼ੀਨ ਡਾਰਿ ਤਯਾਰੀ ਕਰਿਵਾਈ।ਅਪਰ ਦਾਸ ਨਿਜ ਨਿਜ ਘਰ ਗਏ।ਗੁਰੂ ਭੇਵ ਨਹਿੰ ਜਾਨਤਿ ਭਏ॥੪੧॥ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ਿ ਰਾਸੇ 'ਸ਼੍ਰੀ ਗੁਰ ਤਯਾਰੀ' ਪ੍ਰਸੰਗ ਬਰਨਨੰ ਨਾਮ ਏਕ ਤ੍ਰਿੰਸਤੀ ਅੰਸੂ ॥ ੩੧ ॥

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਗਿਆਰਵੀਂ

ਭਾਈ ਸੁਖਾਖਲੀ ਜਾਂ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਗਿਆਰਵੀਂ

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ–ਜਿਲਦ ੧੧

ਕਵਿ ਚੂੜਾਮਣਿ ਭਾਈ ਸੰਤੋਖ ਸਿੰਘ ਜੀ

ਕ੍ਰਿਤ

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

[ਰਾਸਿ ਬਾਰ੍ਹਵੀਂ ਮੁੱਕੀ, ਰਿੜ੍ਹ ਪਹਿਲੀ ਸਾਰੀ ਤੇ ਦੂਜੀ ਜਾਰੀ]

ਮੰਗਲਾਂ ਦੀ ਭਾਵਾਰਥ ਪ੍ਰਕਾਸ਼ਨੀ ਟੀਕਾ

ਅਤੇ ਸ਼ੇਸ਼

ਪ੍ਰਯਾਵਾਂ ਤੇ ਉੱਧਾਰਾਂ ਸਮੇਤ

ਸੰਪਾਦਿਤ :-

ਪਦਮ ਭੂਸ਼ਨ ਭਾਈ ਸਾਹਿਬ ਡਾਕਟਰ ਵੀਰ ਸਿੰਘ ਜੀ

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. XI

(In Punjabi)

Kavi Churamani Bhai Santokh Singh

Editor : Bhai Vir Singh

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਗਿਆਰਵੀਂ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਸੰਪਾਦਕ : ਭਾਈ ਵੀਰ ਸਿੰਘ

© ਭਾਸ਼ਾ ਵਿਭਾਗ ਪੰਜਾਬ

ਸਾਲ : 2011

ਕਾਪੀਆਂ : 5000

ਕੀਮਤ : 218.00

1120 - ਰ.ਪ. - 1580

ਪ੍ਰਕਾਸ਼ਕ : ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ

ਰਾਹੀਂ : ਕੰਟਰੋਲਰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਪੰਜਾਬ

ਛਾਪਕ : ਆਲਟੈਕ ਪ੍ਰਿੰਟਪੈਕ, 182/4, ਇੰਡਸਟਰੀਅਲ ਏਰੀਆ, ਫੇਸ-1, ਚੰਡੀਗੜ੍ਹ

ਪ੍ਰਸੰਗ	ਅੰਸੂ	ਪੰਨਾ
ਰਾਸ਼ਿ ਬਾਰ੍ਹਵੀਂ–ਜਾਰੀ।		
ਸਮਾਣੇ ਗੜ੍ਹੀ ਵਿਚ ਰਾਤ ਰਹੇ।	੩੨	੪੩੫੧
ਸਮਾਣਿਓਂ ਕਰਹਾਲੀ ਤੇ ਚਿਹਕੇ।	੩੩	੪੩੫੪
ਗਿਲੌਰਾ, ਕਰਰਾ ਤੇ ਖਰਕ ਗ੍ਰਾਮ।	੩੪	੪੩੫੮
ਖਟਕੜ ਦੇ ਚੋਰ, ਜੀਂਦ,ਆਗਰਾ।	੩੫	੪੩੬੨
ਅਯਾਲੀ ਫੜਿਆ ਗਿਆ।	੩੬	੪੩੬੫
ਆਪਣੇ ਆਪ ਨੂੰ ਹਵਾਲੇ ਕੀਤਾ।	੩੭	੪੩੬੯
ਦਿੱਲੀ ਆਉਣਾ।	੩੮	੪੩੭੩
ਘੜੇ ਫੁੰਡਣੇ, ਮਿੱਠਾ ਖੂਹ ਖਾਰਾ।	੩੯	੪੩੭੬
ਪੰਜਾਬ ਜਾਣ ਦੀ ਸਿੱਕ, ਮੁਹਾਫਾ।	੪੦	੪੩੮੦
ਪੰਜਾਬ ਨੂੰ ਤਿਆਰੀ,ਜਗਤਾ ਸੇਠ।	੪੧	੪੩੮੪
ਪਟਣਿਓਂ ਵਿਦਾਇਗੀ।	੪੨	੪੩੮੭
ਕਾਂਸ਼ੀ ਪੁੱਜੇ।	੪੩	੪੩੯੧
ਕਾਂਸ਼ੀ ਵਿਚ ਨਿਵਾਸ।	੪੪	੪੩੯੪
ਅਯੁਧ੍ਯਾ ਤੋਂ ਲਖਨੌਰ।	੪੫	੪੩੯੮
ਦਿੱਲੀ ਹਵੇਲੀ ਵਿਚ ਡੇਰਾ।	੪੬	੪੪੦੨
ਸਿਖ ਦਾ ਅਜ਼ਮਤ ਦਿਖਾਉਣਾ।	੪੭	੪੪੦੫
ਔਰੰਗਜ਼ੇਬ ਨਾਲ ਪ੍ਰਸ਼ਨੋਤਰ।	੪੮	੪੪੦੯
ਕੈਦ ਵਿਚੋਂ ਪ੍ਰਸ਼ਾਦ ਛਕਣ ਜਾਣਾਂ।	੪੯	੪੪੧੧
ਸਿਖਾਂ ਦੇ ਘਰ ਪ੍ਰਸ਼ਾਦ।	੫੦	੪੪੧੫
ਦੇਗਚੇ ਵਿਚੋਂ ਸੂਰ।	੫੧	੪੪੧੮
ਸ਼ਾਹ ਦਾ ਸਖਤੀ ਦਾ ਪੂਣ।	੫੨	੪੪੨੨
ਜਮਨਾਂ ਪਰ ਇਸ਼ਨਾਨ।	੫੩	੪੪੨੫
ਭਾ: ਮਤੀਦਾਸ ਦਾ ਚੀਰਿਆ ਜਾਣਾ।	੫੪	੪੪੨੮
ਬਾਕੀ ਕੁਝ ਸਿਖਾਂ ਦਾ ਛੁਟਕਾਰਾ।	੫੫	੪੪੩੨
ਲਖਨੌਰ। ਸ਼ਾਹ ਭੀਖ।	੫੬	੪੪੩੬
ਲਖ: ।–ਮਿੱਠਾਖੂਹ।ਮਾਮਾਜੀ ਆਏ।	੫੭	੪੪੩੮
ਘੋੜੇ ਦੀ ਸਵਾਰੀ। ਘੋਘਾ ਲਖਨੌਰ।	੫੮	੪੪੪੩
ਲਖਨੌਰੋਂ ਕੀਰਤਪੁਰ।	੫੯	੪੪੪੬
ਬਾਗ਼ ਦਰਸ਼ਨ। ਅਨੰਦਪੁਰ ਨੂੰ ਕੂਚ।	੬੦	੪੪੫੦
ਲੋਹੇ ਦੇ ਪਿੰਜਰੇ ਵਿੱਚ।	੬੧	੪੪੫੫
ਗੁਰੂ ਜੀ ਦੀ ਦਿੱਲੀਓਂ ਚਿੱਠੀ।	੬੨	੪੪੫੮
ਸਾਹਿਬਜ਼ਾਦੇ ਦਾ ਉੱਤਰ। ਗੁਰਾਈ।	੬੩	੪੪੬੨
ਔਰੰਗਜ਼ੇਬ ਦੀ ਹੋਰ ਸਖਤੀ।	੬੪	੪੪੬੫
ਸ਼ਹੀਦੀ।	੬੫	੪੪੭੦
ਸਚਖੰਡ ਪ੍ਰਵੇਸ਼।	੬੬	੪੪੭੩
ਧੜ ਦਾ ਸਸਕਾਰ।	੬੭	੪੪੭੭
ਔਰੰਗੇਨੂੰਡਰ।ਗੁ:ਪ੍ਰ: ਸੂ:ਦਾ ਰੂਪਕ।	੬੮	੪੪੮੧
ਰਿਤੁ ਪਹਿਲੀ।		
ਮੰਗਲਾਚਰਣ।	੧	੪੪੮੭
ਸੀਸ ਕੀਰਤਪੁਰ ਲਿਔਣਾ।	੨	੪੫੦੦
ਸੀਸ ਸਸਕਾਰ ਅਨੰਦਪੁਰ।	੩	੪੫੦੫
ਜਗਜ ਕੀਤਾ।	੪	੪੫੦੯
ਦਸਤਾਰ ਬੰਦੀ।	੫	੪੫੧੩
ਸੰਗਤਾਂ ਦਾ ਆਉਣਾ।	੬	੪੫੧੭
ਦਿੱਲੀ ਵਾਲੇ ਸਿੱਖ।	੭	੪੫੨੦
ਤਾਨੇ ਸ਼ਾਹ ਨਾਲ ਵੈਰ ਦਾ ਪ੍ਰਸੰਗ।	੮	੪੫੨੪
ਸਤਿਗੁਰੂ ਜੀ ਦੀ ਸਗਾਈ।	੯	੪੫੨੮
ਗੁਰੂ ਕਾ ਲਾਹੌਰ ਵੱਸਣਾ।	੧੦	੪੫੩੨
ਵਿਆਹ ਉਤਸ਼ਾਹ।	੧੧	੪੫੩੫
ਬਰਾਤ ਦੀ ਚੜ੍ਹਾਈ।	੧੨	੪੫੩੯
ਬਰਾਤ ਦਾ ਢੁਕਾਉ।	੧੩	੪੫੪੩
ਬਰਾਤ ਗੁਰੂ ਕੇ ਲਾਹੌਰ।	੧੪	੪੫੪੮
ਬਰਛੇ ਨਾਲ ਚਸ਼ਮਾਂ ਜਾਰੀ।	੧੫	੪੫੫੧
ਬਰਾਤ ਮੁੜੀ। ਚੋਰੀ ਹੋਈ ਥੈਲੀ।	੧੬	੪੫੫੬
ਮੋਲ ਵਿਦਾ,ਤੈਰਨਾ, ਗੁਲਾਬਰਾਇ।	੧੭	੪੫੬੧
ਸਿਖ ਰੀਛ ਨਿਸਤਾਰਾ।	੧੮	੪੫੬੪
ਵੀਰ ਰਸੀ ਨਿਤ ਕ੍ਰਿਯਾ।	੧੯	੪੫੬੮
ਤੰਬੂ ਕਾਬਲੋਂ। ਦੂਜਾ.ਵਿਵਾਹ।	੨੦	੪੫੭੩
ਰਤਨਰਾਇ–ਦਰਸ਼ਨ-ਸਿੱਕ।	੨੧	੪੫੭੬

ਪ੍ਰਸੰਗ	ਅੰਸੂ	ਪੰਨਾ	ਪ੍ਰਸੰਗ	ਅੰਸੂ	ਪੰਨਾ
ਰਤਨਰਾਇ—ਗੁਰੂ ਹਜ਼ੂਰ ।	੨੨	੪੫੭੬	ਰਾਮਰਾਇ ਦਾ ਮਸੰਦ ਆਯਾ ।	੨	੪੭੦੨
ਰਤਨਰਾਇ ਦੀਆਂ ਭੇਟਾਂ ।	੨੩	੪੫੮੩	ਬੇੜੀ ਉਤੇ ਰਾਮਰਾਇ ਨਾਲ ਮੇਲ ।	੩	੪੭੦੫
ਰਣਜੀਤ ਨਗਾਰਾ ਬਣਵਾਯਾ ।	੨੪	੪੫੮੭	ਕਪਾਲ ਮੋਚਨ ।	੪	੪੭੧੧
ਘਰ ਵਿਚਾਰ । ਰਣਜੀਤ ਨਗਾਰਾ	੨੫	੪੫੬੧	ਰਾਜਕੌਰ ਦਾ ਹਾਲ ।	੫	੪੭੧੫
ਰਣਜੀਤ ਨਗਾਰਾ ਵੱਜਣਾ ।	੨੬	੪੫੬੪	ਰਾਮਰਾਇ ਜੀ ਦਾ ਅੰਤ ।	੬	੪੭੧੮
ਭੀਮਚੰਦ ਦਾ ਵਜ਼ੀਰ ਆਯਾ ।	੨੭	੪੫੬੮	ਪੰਜਾਬ ਕੌਰ ਦੀ ਚਿੱਠੀ ।	੭	੪੭੨੨
ਭੀਮਚੰਦ ਦਾ ਗੁਰੂ ਜੀ ਨਾਲ ਮੇਲ	੨੮	੪੬੦੨	ਗੁਰੂ ਜੀ ਭੇਹਰੇ ਆਏ ।	੮	੪੭੨੫
ਰਾਜੇ ਨੂੰ ਹਾਥੀ ਤੇ ਤੰਬੂ ਦਿਖਾਯਾ ।	੨੯	੪੬੦੫	ਮਸੰਦਾਂ ਨੂੰ ਤਾੜਨਾ ।	੯	੪੭੨੯
ਰਾਜਾ ਵਿਦਾ । ਸ਼ਸਤ੍ਰ ਅਭ੍ਯਾਸ ।	੩੦	੪੬੧੦	ਫਤੇਸ਼ਾਹ ਦੇ ਲਾਗੀ । ਤੰਬੋਲ ।	੧੦	੪੭੩੩
ਰਾਜ-ਦੂਤ ਹਾਥੀ ਮੰਗਣ ਆਯਾ ।	੩੧	੪੬੧੪	ਨੰਦ ਚੰਦ ਤੰਬੋਲ ਲੈਕੇ ਗਿਆ ।	੧੧	੪੭੩੬
ਦੂਤ ਖਾਲੀ ਵਾਪਸ ।	੩੨	੪੬੧੭	ਵਜ਼ੀਰ ਰਾਹ ਲੇਣ ਆਇਆ ।	੧੨	੪੭੪੦
ਭੀਮਚੰਦ ਦੀ ਘਰ ਸਲਾਹ ।	੩੩	੪੬੨੧	ਦੂਲਹੁ ਤੇ ਵਜ਼ੀਰ ਦਾ ਲੰਘਣਾ ।	੧੩	੪੭੪੫
ਕੁਟਵਾਲ ਦਾ ਆਉਣਾ ।	੩੪	੪੬੨੫	ਦੂਲਹੁ ਤੇ ਵਜ਼ੀਰ ਸ਼੍ਰੀ ਨਗਰ ਪੁਜੇ ।	੧੪	੪੭੪੮
ਕੁਟਵਾਲ ਨੇ ਸੱਚੋ ਸੱਚ ਦੱਸਣਾ ।	੩੫	੪੬੨੮	ਸੌਦਾਗਰ । ਬਰਾਤ ਸ਼੍ਰੀ ਨਗਰ ।	੧੫	੪੭੫੪
ਮਾਤਾ ਜੀ ਨੇ ਸਮਝਾਉਣਾ ।	੩੬	੪੬੩੨	ਤੰਬੋਲ ਲੈਕੇ ਵਾਪਸ ਮੁੜਨਾ ।	੧੬	੪੭੫੮
ਨੰਦ ਚੰਦ ਨੂੰ ਦੀਵਾਨਗੀ । ਬਣ ।	੩੭	੪੬੩੬	ਘਾਟਾ ਲੰਘਣਾ ।	੧੭	੪੭੬੧
ਕਟੋਚੀਏ ਦੀਆਂ ਚਿੱਠੀਆਂ ।	੩੮	੪੬੪੦	ਨੰਦ ਚੰਦ ਦਾ ਆਉਣਾ ।	੧੮	੪੭੬੫
ਕੇਸਰੀ ਚੰਦ ਤੇ ਪੰਮਾ ਆਏ ।	੩੯	੪੬੪੪	ਫਤੇਸ਼ਾਹ ਦਾ ਜੰਗ ਹਿਤ ਵਧਣਾ ।	੧੯	੪੭੬੯
ਦੋਹਾਂ ਨੇ ਵੱਧ ਘੱਟ ਕਿਹਾ ।	੪੦	੪੬੪੭	ਪਠਾਣਾਂ ਛੁੱਟੀ ਮੰਗਣੀ ।	੨੦	੪੭੭੨
ਸਾਰੇ ਰਾਜਿਆਂ ਦੀ ਸਲਾਹ ।	੪੧	੪੬੫੧	ਪਠਾਣ ਫਤੇਸ਼ਾਹ ਨੂੰ ਜਾ ਮਿਲੇ ।	੨੧	੪੭੭੬
ਮਾਤਾ ਜੀ ਨੂੰ ਸਮਝਾਉਣਾ ।	੪੨	੪੬੫੬	ਬੁੱਧੂਸ਼ਾਹ ਨੂੰ ਖਬਰ । ਕਾਲੇ ਖਾਂ ।	੨੨	੪੭੮੦
ਨਾਹਣੇਸ਼ ਦਾ ਵਜ਼ੀਰ ਆਯਾ ।	੪੩	੪੬੬੦	ਉਦਾਸੀਆਂ ਦਾ ਖਿਸਕਣਾ ।	੨੩	੪੭੮੪
ਨਾਹਣ ਵੱਲ ਟੁਰਨਾ ।	੪੪	੪੬੬੪	ਮਹੰਤ ਕ੍ਰਿਪਾਲ । ਦਲ ਦੀ ਚੜ੍ਹਾਈ	੨੪	੪੭੮੯
ਕੀਰਤਪੁਰੋਂ ਨਾਹਣ ।	੪੫	੪੬੬੭	ਜੰਗ ਸ਼ੁਰੂ ।	੨੫	੪੭੯੨
ਜਮਨਾ ਕੰਢੇ ਥਾਂ ਪਸੰਦ ਕੀਤੀ ।	੪੬	੪੬੭੨	ਬੁੱਧੂ ਸ਼ਾਹ ਦੇ ਪੁੱਤਾਂ ਦਾ ਜੰਗ ।	੨੬	੪੭੯੬
ਪਾਂਵਟਾ ਰਚਿਆ ।	੪੭	੪੬੭੮	ਕ੍ਰਿਪਾਲ ਨੇ ਹਯਾਤਖਾਂ ਨੂੰ ਮਾਰਨਾ ।	੨੭	੪੮੦੦
ਨੰਦਚੰਦ:ਦਯਾ ਰਾਮ ਰਾਮਰਾਇ ਪਾਸ	੪੮	੪੬੮੧	ਸਾਹਿਬਚੰਦ,ਦਯਾਰਾਮ ਨੰਦ ਚੰਦ ।	੨੮	੪੮੦੫
ਬੁੱਧੂ ਸ਼ਾਹ । ਫਤੇ ਸ਼ਾਹ ਮਿਲੇ ।	੪੯	੪੬੮੫	ਹਲਵਾਈ । ਜੀਤ ਮੱਲ ।	੨੯	੪੮੦੯
ਫਤੇਸ਼ਾਹ ਤੇ ਨਾਹਣੇਸ਼ ਮਿਲਾਪ ।	੫੦	੪੬੮੯	ਸੰਗੋ ਸ਼ਾਹ ਤੇ ਹਰੀ ਚੰਦ ਬੱਧ ।	੩੦	੪੮੧੩
ਸ਼ੇਰ ਮਾਰਿਆ । ਬੁੱਧੂ ਸ਼ਾਹ ਵਿਦਾ ।	੫੧	੪੬੯੨	ਭੰਗਾਣੀ ਯੁੱਧ ਫਤਹ ।	੩੧	੪੮੧੮
ਰਿਤੁ ਦੂਜੀ ।			ਇਨਾਮਵੰਡੇ। ਪਾਂਵਟਿਓਂ ਤਿਆਰੀ।	੩੨	੪੮੨੨
ਮੰਗਲ । ਖਾਨ ਨੌਕਰ ਰਖੇ ।	੧	੪੬੯੭			

੩੨. [ਸਮਾਣੇ ਪਠਾਣ ਦੀ ਗੜ੍ਹੀ ਵਿਚ ਰਾਤ ਰਹੇ]।

ਦੋਹਰਾ ॥ ਕਿਤਿਕ ਸਊਰ[1] ਨੁਰੰਗ ਕੇ ਜਹਿਂ ਕਹਿਂ ਖੋਜਤਿ ਥਾਨ। ਦੇਸ਼ ਬਿਦੇਸ਼ਨਿ ਗ੍ਰਾਮਪੁਰਿ ਬੂਝਹਿਂ ਨਾਮਬਖਾਨ॥੧॥ਚੌਪਈ॥'ਸ਼੍ਰੀਗੁਰ ਤੇਗਬਹਾਦਰ ਹੈਰੇ ?। ਸੁਨੇ ਕਿਧੌਂ ਕਿਸ ਥਲ ਇਸ ਬੇਰੇ। ਕਿਤ ਤੇ ਆਵਤਿ ਕਿਤ ਕੋ ਜਾਤੇ। ਕਰਹੁ ਬਤਾਵਨਿ ਤਿਨਕੀ ਬਾਤੇਂ[2] ॥ ੨ ॥ ਸ਼੍ਰੀ ਗੁਰ ਕੀ ਮਾਯਾ ਬਿਰਮਾਤੇ। ਪਿਖੇ ਸੁਨੇ ਜਿਨ ਸੇ ਨ ਮਿਲਾਤੇ[2]। ਆਦਿ ਅਨੰਦਪੁਰਿ ਦ੍ਰਾਬਾ ਦੇਸ਼। ਮਾਝੇ ਮਾਂਝ ਬਿਲੋਕਿ ਅਸ਼ੇਸ਼ ॥ ੩ ॥ ਗਿਰ ਕਹਿਲੂਰ ਆਦਿ ਬਹੁ ਥਾਨਿ।ਬੂਝਤਿ ਬਿਚਰਤਿ ਨਾਮ ਬਖਾਨਿ।'ਸ਼੍ਰੀ ਨਾਨਕ ਮਸਨੰਦ[3]ਬਿਸਾਲਾ। ਤਿਸ ਪਰ ਇਸਥਿਤ ਜੋ ਇਸ ਕਾਲਾ ॥ ੪ ॥ ਸ਼ਾਹੁ ਤਲਾਸ਼ ਕਰਤਿ ਹੈ ਤਿਸ ਕੀ। ਬਿਚਰਤਿ ਸੁਧਿ ਲੈਬੇ ਸਭਿ ਦਿਸ਼ਕੀ। ਜਿਸ ਕੇ ਦੁਰਨੋ ਹੋਇ ਕਬਿ ਆਇ[4]। ਸੋ ਅਬਿ ਹਮ ਕੋ ਦੇਹੁ ਬਤਾਇ ॥ ੫ ॥ ਨਾਂਹਿ ਤ ਗੁਰ ਜਾਨਨੋਂ ਜਬਿ ਜਾਇ। ਪਾਤਸ਼ਾਹਿ ਤਿਸ ਦੇਹਿ ਸਜ਼ਾਇ[5]। ਇੱਤਮਾਦਿਕ ਕਹਿ ਕਹਿ ਪੁਰਿ ਗ੍ਰਾਮਨਿ। ਕਹੂੰ ਬਿਲੋਕਤ ਹਿੰਦੂਨਿ ਧਾਮਨ[6] ॥ ੬ ॥ ਸੰਗਤਿ ਮੈਂ ਬਹੁ ਤ੍ਰਾਸ ਬਖਾਨੈਂ।'ਗੁਰੂ ਬੰਤਾਵਹੁ ਜਹਿਂ ਤੁਮ ਜਾਨੈਂ[7]।ਮਾਯਾ ਤੇ ਮੋਹਿਤ ਮਨ ਹੋਏ। ਗੁਰ ਦਿਸ਼ਿ ਗਏ ਨ ਦਰਸ਼ਨ ਜੋਏ ॥ ੭ ॥ ਪਿਖੇ ਸੁਨੇ ਜਿਨ, ਮਿਲੇ ਨ ਤਿਨਕੋ। ਕਯੋਂ ਕਰਿ ਖੋਜ ਪਾਇ ਗੁਰ ਤਨ ਕੋ।

ਸੈਫਦੀਨ ਤੇ ਲੀਨਿ ਬਿਦਾਈ[8]। ਕਰ ਜੋਰੇ ਤਿਨ ਗ੍ਰੀਵ ਨਿਵਾਈ॥੮॥ 'ਸਿਮਰਹੁ ਦਾਸ ਜਾਨ ਕਰਿ ਮੋਹੀ'। ਬੂਝਨੋ 'ਕਬਿ ਦਰਸ਼ਨ ਪੁਨ ਹੋਹੀ?' ਸੁਨਿ ਸ਼੍ਰੀ ਤੇਗ ਬਹਾਦਰ ਭਾਖਾ। 'ਕਰੀ ਪੂਰ ਮਿਲਿਬੇ ਅਭਿਲਾਖਾ ॥ ੯ ॥ ਧਰਹੁ ਧ੍ਯਾਨ ਹੀ ਦਰਸ਼ਨ ਮੋਰਾ। ਬਨਹੁ ਸਹਾਇਕ ਜਹਿਂ ਕਹਿਂ ਤੋਰਾ[9]। ਇਮ ਦੇ ਧੀਰਜ ਕੀਨਿ ਪਯਾਨਾ।ਅਹੈ ਨਗਰ ਇਕ ਨਾਮ ਸਮਾਨਾ[10]॥੧੦॥ ਬ੍ਰਿੰਦ ਪਠਾਨ ਤਹਾਂ ਸਰਦਾਰ। ਗਮਨਹਿਂ ਸਿਵਕਾ ਪਰ ਅਸਵਾਰ[11]। ਲਘੁ ਲਘੁ ਦੁਰਗ ਪੁੰਜ ਬਨਵਾਏ। ਬਸਹਿਂ ਭੋਗ ਭੋਗਤਿ ਸਮੁਦਾਏ ॥ ੧੧ ॥ ਤਿਸ ਪੁਰਿ ਸਨਮੁਖ ਸ਼੍ਰੀ ਗੁਰ ਹੋਏ।ਗਮਨਹਿਂ ਜਾਹਿ ਸੁਮਾਰਗ ਜੋਏ। ਆਪ ਤੁਰੰਗ ਬਲੀ ਅਸਵਾਰ। ਪੈਂਚੇ ਗਮਨਹਿਂ ਮਾਰਗ ਲਾਰ[12] ॥ ੧੨ ॥

[1]ਅਸਵਾਰ। [2]ਜਿਨ੍ਹਾਂ ਨੇ ਦਰਸ਼ਨ ਕੀਤਾ ਯਾ ਸੁਣੇ ਸਨ ਓਹ ਉਨ੍ਹਾਂ ਨੂੰ ਨਾ ਮਿਲੇ। [3]ਗੱਦੀ। [4]ਕਦੇ ਆਕੇ ਲੁਕੇ ਹੋਣ। [5]ਹਿੰਦੂਆਂ ਦੇ ਘਰਾਂ ਨੂੰ। [6]ਜਿਥੇ ਜਾਣਦੇ ਹੋ ਕਿ ਹਨ। [7](ਗੁਰੂ ਜੀ ਨੇ) ਵਿਦਾ ਲਈ। [8]ਪਟਜਾਲੇ ਰਜਾਸਤ ਵਿਚ ਇਕ ਨਗਰ ਹੈ। [9]ਤੇ ਪਾਲਕੀ ਵਿਚ ਅਸਵਾਰ ਹੋਕੇ ਚਲਿਆ ਕਰਦੇ ਸਨ। [10]ਨਾਲ ਕਤਾਰ ਬੰਨ੍ਹ ਕੇ।

ਸ਼ਹਿਰ ਸਮਾਣੇ ਪਹੁੰਚੇ ਜਾਇ। ਕਿਤਿਕ ਸਿੱਖ ਮਿਲਿਗੇ ਪੁਨ ਆਇ। ਅਰਪੀ ਭੇਂਟ ਬੰਦਨਾ ਕੀਨਿ। ਪੂਰੀ ਕਾਮਨਾ ਦਰਸ਼ਨ ਲੀਨਿ॥੧੩॥ਤਿਨ ਸਮੇਤ ਹੁਇ ਥਲ ਕੋ ਹੇਰਾ। ਪੁਰਿ ਤੇ ਵਹਿਰ ਜਾਇ ਕਿਯ ਡੇਰਾ। ਖਾਨ ਪਾਨ ਸਗਰੋ ਤਹਿੰ ਕਰਿਕੈ। ਥਿਰੇ ਪ੍ਰਥੈਕ ਪੀਠ ਪਰ[1] ਚਰਿਕੈ ॥ ੧੪॥ ਤਹਾਂ ਪਠਾਨ ਏਕ ਸਰਦਾਰ। ਸਤਿਗੁਰ ਮਹਿਮਾ ਲਖਹਿ ਉਦਾਰ। ਸੈਫ-ਦੀਨ ਢਿਗ ਥਾਸ ਚੁਮਾਸੇ। ਤਬਿ ਇਹ ਗਯੋ ਹੁਤੋ ਗੁਰ ਪਾਸੇ ॥ ੧੫ ॥ ਇਕ ਦੁਇ ਦਿਨ ਸਮੀਪ ਤਹਿੰ ਰਹਯੋ।ਪ੍ਰਭੁਤਾ[2],ਸ਼ੀਲ, ਭੇਵ ਗੁਰ ਲਹਯੋ। ਤਿਸ ਨੈ ਸੁਨਯੋ ਇਹਾਂ ਚਲਿ ਆਏ।ਡੇਰਾ ਵਹਿਰ ਕਰਯੋ ਕਿਸ ਥਾਏਂ॥੧੬॥ ਗਮਨਯੋ ਲੈ ਅਕੋਰ ਤਬਿ ਨੀਕੀ। ਸੇਵਾ ਹੇਤੁ ਉਮਗ ਕਰਿ ਹੀ ਕੀ[3]। ਦਸਕ ਸੰਗ ਨਰ ਲੈ ਕਰਿ ਗਯੋ। ਆਇ ਸਮੀਪੀ ਨੰਮ੍ਰੀ ਭਯੋ॥ ੧੭ ॥ ਕ੍ਰਿਪਾ ਦ੍ਰਿਸ਼ਟਿ ਸ਼੍ਰੀ ਤੇਗਬਹਾਦਰ। ਬੂਝਤਿ ਕੁਸ਼ਲ ਬਿਠਾਯੋ ਸਾਦਰ। ਹਾਥ ਜੋਰਿ ਕਰਿ ਕਹਯੋ ਪਠਾਨ। 'ਮੋ ਪਰ ਰਾਵਰਿ ਕਰਮ ਮਹਾਨ[4]॥ ੧੮ ॥ ਪਿਖਤਿ ਪ੍ਰਫੁੱਲਿਤਿ ਭਾ ਮਨ ਮੇਰਾ। ਜਥਾ ਕਮਲ ਸੂਰਜ ਕੋ ਹੇਰਾ।ਪੀਰਨ ਪੀਰ ਮਹਾਂ ਦਰਵੇਸ਼। ਸ਼ੁਰਤਿ ਜਨੁ ਖ਼ੁਦਾਇ ਕੀ ਬੇਸ਼ ॥ ੧੯ ॥ ਮਮ ਗ੍ਰਿਹ ਮੈਂ ਅਬਿ ਸਿਵਰ ਉਤਾਰੋ। ਸਭਿ ਸੇਵਾ ਮੈਂ ਕਰੌਂ ਸੁਖਾਰੋ। ਕੋ ਦਿਨ ਬਸਹੁ ਮਿਹਰ ਕੌ ਕਰੀਅਹਿ। ਸੈਫਦੀਨ ਸਮ ਦਾਸ ਬਿਚਰੀਅਹਿ' ॥ ੨੦ ॥ ਸ਼੍ਰੀ ਗੁਰ ਕਹਯੋ 'ਟਿਕਯੋ ਅਬਿ ਡੇਰਾ।ਆਪ ਆਇ ਕਰਿ ਦਰਸ਼ਨ ਹੇਰਾ। ਨਹੀਂ ਮੁਕਾਮ ਕਰਨਿ ਕੋ ਬਾਂਛੇ। ਆਗੇ ਗਮਨ ਕਰਨਿ ਕੀ ਕਾਛੇ[5]॥ ੨੧॥ ਰਿਦੈ ਲਾਲਸਾ ਪੂਰਨ ਕਰੀਅਹਿ। ਮਿਲਯੋ ਆਨਿ ਸੁਨਿ ਕੈ ਇਸ ਘਰੀਅਹਿ। ਭਾਉ ਬਿਸਾਲ ਤੋਹਿ ਮੈਂ ਹੇਰਾ।ਸਮ ਹੀ ਭਯੋ ਕਰਨਿ ਗ੍ਰਿਹ ਡੇਰਾ[6] ॥੨੨॥ ਇਸ ਪ੍ਰਕਾਰ ਕਹਿ ਇਕ ਦੁਇ ਬੇਰ। ਨਿਕਟਿ ਬੈਠਿ ਕਰਿ ਪ੍ਰੇਮ ਬਡੇਰ। ਲੈ ਆਗਯਾ ਕੋ ਸੀਸ ਨਿਵਾਯੋ। ਗਮਨਯੋ ਗ੍ਰਿਹ ਕੋ ਉਰ ਹਰਖਾਯੋ ॥ ੨੩॥ ਸੈਯਦਾ ਪਰੀ ਨਗਰ ਮੈਂ ਗਯੋ। ਗਰੀ ਬਜ਼ਾਰ ਉਲੰਘਤਿ ਭਯੋ।ਤਿਸ ਤੇ ਪਰੇ ਜਾਇ ਥਿਰ ਥਾਂਇਂ। ਪਿਖੇ ਸਊਰ ਆਇਂ ਸਮੁਦਾਇ॥੨੪॥ ਤਿਨ ਕੇ ਸੰਗ ਬੂਝਿਬੋ ਕੀਨਿ।'ਕਿਤ ਤੇ ਆਏ ਕਹਹੁ ਨਵੀਨ' ? ਆਗੈ ਪਹੁੰਚਨਿ ਹੈ ਕਿਸ ਥਾਨ ? ਕੁਛ ਉਤਲਾਵਤਿ ਕਰਹੁ ਪਯਾਨ ॥ ੨੫ ॥ ਕਿਸ ਉਮਰਾਵ

[1]ਮੰਜੇ ਦੀ ਪਿੱਠ ਤੇ। [2]ਵਡਆਈ। [3]ਹਿਰਦੇ ਦੀ। [4]ਆਪਦੀ ਬਖਸ਼ਿਸ਼ ਬੜੀ ਹੈ। [5]ਇੱਛਾ ਹੈ। [6]ਤੇਰੇ ਘਰ ਡੇਰਾ ਕਰਨ ਦੇ ਬਰਾਬਰ ਹੀ ਹੋ ਗਿਆ ਹੈ। [7]ਕੋਈ ਨਵੀਂ ਗਲ ਦੱਸੋ।

ਪਠੇ ਸਮੁਦਾਏ। ਕੈ ਕਿਸ ਕਾਰਜ ਸ਼ਾਹੁ ਪਠਾਏ'।ਸੁਨਤਿ ਸਊਰਨਿ ਉੱਤਰ ਦੀਨੋ। 'ਗਮਨ ਦੇਸ਼ ਬ੍ਰਿੰਦਨਿ[1] ਹਮ ਕੀਨੋ॥੨੬॥ਸ਼੍ਰੀ ਨਾਨਕ ਗਾਦੀ ਪਰ ਜੋਇ। ਹਿੰਦੁਨਿ ਬਿਖੈ ਗੁਰੂ ਅਬਿ ਸੋਇ। ਤਿਸ ਕੀ ਸ਼ਾਹੁ ਤਲਾਸ਼ੀ[2] ਕਰੈ। ਗਨ ਸਊਰ ਬਹੁ ਖੋਜਤਿ ਫਿਰੈਂ ॥ ੨੭ ॥ ਕੋਚਿਤ ਮਾਝੈ ਮਾਂਹਿ ਨਿਹਾਰੇ। ਕਿਤਿਕ ਬਿਲੋਕਤਿ ਧਾਰ ਪਹਾਰੇ[3]। ਪ੍ਰਾਪਤਿ ਨਹੀਂ ਫਿਰੇ ਬਹੁਤੇਰਾ।ਜਹਾਂ ਰਿਹਾਇਸ਼ ਸੁਨਿ ਬਹੁ ਹੇਰਾ[4] ॥੨੮॥ ਤਿਸ ਕਾਰਨ ਹਮ ਜਾਇਂ ਅਗਾਰੀ। ਖੋਜਨਿ ਕਰਹਿਂ ਰਾਜ ਛਿਤ ਸਾਰੀ'। ਸੁਨਿ ਪਠਾਨ ਤਬਿ ਔਚਕ ਕਾਨ[5]। ਮਨਹੁ ਤਾਨਿ ਧਨੁ ਮਾਰਨੋ ਬਾਨ ॥ ੨੯ ॥ ਉਠਨੋ ਦਲਕ[6] ਉਰ ਹਟਨੋ ਪਿਛਾਰੀ। ਕੁਮਤਿ ਸ਼ਾਹੁ ਕੀ ਕ੍ਰੂਰ ਬਿਚਾਰੀ।--ਅਸ ਦਰਵੇਸ਼ ਬੇਸ਼ ਕੋ ਸੰਗ। ਰਚਹਿ ਦ੍ਵੈਸ਼ ਕੌ ਚਹਹਿ ਕੁਢੰਗੀ॥ ੩੦ ॥ ਜਾਨਤਿ ਹੌਂ ਖੈ ਹੈ ਤੁਰਕਾਨਾ[7]। ਦੋਜ਼ਕ ਪਰਹਿ ਸਜ਼ਾਇ ਮਹਾਨਾ। ਅਬਿ ਮੈਂ ਤਿਨ ਕੋ ਸਕਲ ਜਨਾਵੌਂ। ਨਿਜ ਨਿਕੇਤ ਮਹਿਂ ਸਿਵਰ ਕਰਾਵੌਂ ॥ ੩੧ ॥ ਨਾਤੁਰ ਕੋ ਬਤਾਇ ਨਰ ਦੈ ਹੈ। ਅਸ ਨਹਿਂ ਹੋਇ ਪਹੁੰਚਿ ਗਹਿ ਲੈ ਹੈਂ--। ਏਵ ਬਿਚਾਰਤਿ ਛਿੱਪ੍ਰ ਪਯਾਨਾ। ਜਹਾਂ ਬਿਰਾਜਹਿਂ ਕ੍ਰਿਪਾ ਨਿਧਾਨਾ ॥ ੩੨ ॥ ਆਵਤਿ ਦੇਖਿ ਪ੍ਰਭੂ ਮੁਸਕਾਏ। 'ਕਹਾਂ ਹੌਲ ਉਰ ਖਾਨ ਉਪਾਏ। ਕਹੇ ਕਿਨਹੁੰ ਕੋ ਕਨੋਂ ਕਰਿ ਤ੍ਰਾਸਾ। ਇਕ ਖ਼ੁਦਾਇ ਪਰ ਧਰਿ ਬਿਸਵਾਸਾ' ॥੩੩॥ ਬੈਠਿ ਨਿਕਟਿ ਕਹਿ ਹੌਰੇ ਹੌਰੇ।'ਟਿਕਹੁ ਨ ਗੁਰੂ ਅਬਹਿ ਇਸ ਠੌਰੇ। ਉਠਹੁ ਸ਼ੀਘ੍ਰ ਸਭਿ ਕਿਛ ਲੇ ਚਾਲਹੁ। ਜ਼ੀਨ ਤੁਰੰਗਨ ਤੂਰਨ ਡਾਲਹੁ॥ ੩੪॥ ਸੈਨ ਸ਼ਾਹੁ ਕੀ ਫਿਰਹਿ ਘਨੇਰੇ। ਖੋਜਤਿ ਥਲ ਤੁਮ ਬਸਿਬੇ ਕੇਰੇ। ਜਿਤ ਕਿਤ ਫਿਰਹਿਂ ਬੂਝਿ ਤੁਮ ਨਾਮ। ਜਹਿਂ ਸਿਖ ਸੰਗਤ ਕੋ ਬਿਸਰਾਮ ॥ ੩੫ ॥ ਅੰਤਰਜਾਮੀ ਤੁਮ ਸਭਿ ਜਾਨਾ। ਮਿਲੇ[8] ਸਊਰ ਪ੍ਰਸੰਗ ਪਛਾਨਾ। ਤਊ ਮੋਹਿ ਤੇ ਹਿਤ ਸੁਨਿ ਲੀਜੈ। ਭੀਖਨ ਕਰਮਾ[9] ਸ਼ਾਹੁ ਲਖੀਜੈ॥ ੩੬ ॥ ਸੰਤ ਅਨੇਕਨ ਕੋ ਦੁਖ ਦੀਨਾ। ਧਰ ਕੋ ਸਿਰ ਤੇ ਕਰਹਿ ਬਿਹੀਨਾ।ਤਿਸ ਕੋ ਢਿਗ ਪਹੁੰਚਨਿ ਨਹਿਂ ਆਛੇ। ਜ਼ਾਲਮ ਬਡੋ ਜ਼ੁਲਮ ਜਿਨ ਬਾਂਛੈ[10]॥ ੩੭ ॥ਸੁਨਿ ਸਤਿਗੁਰ ਤਿਸ ਕਉ ਸਮੁਝਾਯਹੁ। 'ਸਿਰਜਨਹਾਰੇ ਜਚਾ ਬਨਾਯਹੁ।ਸੋ ਨਹਿਂ ਟਰਹਿ

---

[1]ਸਾਰੇ ਦੇਸ਼ਾਂ ਵਿੱਚ। [2]ਢੂੰਡ। [3]ਪਹਾੜਾਂ ਦੀਆਂ ਧਾਰਾਂ ਵਿੱਚ। [4]ਜਿੱਥੇ ਰਿਹਾਇਸ਼ ਸੁਣੀ ਉਥੇ ਬੜਾ ਦੇਖਿਆ ਹੈ। [5]ਅਚਾਨਕ ਕੰਨੀਂ ਸੁਣਕੇ। [6]ਕੰਬ ਗਿਆ। [7]ਤੁਰਕਾਂ ਦਾ ਨਾਸ਼ ਹੋਣਾ ਹੈ। [8](ਸੋਨੂੰ) ਮਿਲੇ ਸੀ। [9]ਭੁਜਾਨਕ ਕੰਮ ਕਰਨ ਵਾਲਾ। [10]ਚਾਹੁੰਦਾ ਹੈ।

ਉਪਾਵ ਅਨੇਕੈਂ। ਇਹੁ ਨਿਰਨੈ ਕਰਿ ਜਾਨਿ ਬਿਬੇਕੈ ॥ ੩੮ ॥ ਸਕਲ ਕਾਜ ਕਰਤਾ ਜਗਤੇਸ਼। ਕਸੋਂ ਆਨਹੁ ਉਰ ਤ੍ਰਾਸ ਵਿਸ਼ੇਸ਼'। ਸੁਨਿ ਪਠਾਨ ਕਰ ਜੋਰਿ ਬਖਾਨਾ। 'ਸ਼੍ਰੀ ਮੁਖ ਤੇ ਸਚ ਕਹਹੁ ਸੁਜਾਨਾ[1]'। ॥ ੩੯ ॥ ਪਾਵਨ ਮਮ ਘਰ ਕਰਹੁ ਗੁਸਾਈਂ। ਅੰਤਰ ਚਲਹੁ ਏਵ ਬਨਿਆਈ। ਬਾਕ ਬਿਲਾਸ ਸੁਨਾਵਹੁ ਆਪੂ। ਪਿਖੇ ਸੁਨੇ ਪਾਪਨਿ ਗਨ ਖਾਪੂ' ॥ ੪੦ ॥ ਇਮ ਕਹਿ ਸ਼ੀਘ੍ਰ ਖੋਲਿ ਕਰਿ ਘੋਰਾ। ਜ਼ੀਨ ਪਾਇ ਭਾਖੇ ਕਰ ਜੋਰਾ[2]। 'ਉਠਹੁ ਅਰੂਢਹੁ ਨਿਸ ਬਿਸਰਾਮਹੁ। ਸੁਖ ਸੋਂ ਬਸਹੁ ਚਿੰਤ ਬਿਨ ਧਾਮਹੁ ॥ ੪੧ ॥ ਤਸਕਰ ਆਦਿ ਬਿਘਨ ਨਹਿਂ ਕੋਈ। ਅਵਲੋਕਹੁ ਮਮ ਦਿਸ਼ਿ ਅਰਜ਼ੋਈ[3]'। ਸੁਨਿ ਸਤਿਗੁਰ ਪਿਖਿ ਭਾਉ ਬਿਸਾਲੇ। ਚਢਿ ਤੁਰੰਗ ਪਰ ਅੰਤਰ ਚਾਲੇ ॥ ੪੨ ॥ ਪੰਚਹੁ ਸਿੱਖ ਸੰਗ ਨਿਜ ਲੀਨੇ। ਅਪਰ ਆਪ ਤੇ ਰੁਖਸਦ ਕੀਨੇ[4]।ਗੜ੍ਹੀ ਪਠਾਨਨਿ ਕੀ ਤਹਿ ਘਨੀ।ਨਿਕਟਿਨਿਕਟਿਗਾਢੀ ਬਹੁ ਬਨੀ ॥ ੪੩ ॥ ਲੇ ਕਰਿ ਖਾਨ ਆਪਣੀ ਗਯੋ[5]। ਡੇਰਾ ਘਰ ਸੁੰਦਰ ਮਹਿਂ ਦਯੋ। ਭਯੋ ਨਚਿੰਤ ਆਇ ਦਰ ਠਾਢੇ। ਕਰੇ ਕਿਵਾਰ ਅਸੰਜਤਿ ਗਾਢੇ[6] ॥ ੪੪ ॥ ਕਹਯੋ 'ਓਪਰੇ ਨਰ ਨਹਿਂ ਬਰੈਂ। ਹਮਰੇ ਵਹਿਰ ਬਾਤ ਨਹਿਂ ਕਰੈ'। ਇੱਤਯਾਦਿਕ ਕਰਿਕੈ ਤਕਰਾਈ। ਗਯੋ ਗੁਰੂ ਢਿਗ ਗ੍ਰੀਵ ਨਿਵਾਈ ॥ ੪੫ ॥ ਬਾਕ ਬਿਲਾਸ ਸੁਨੇ ਬਹੁ ਭਾਂਤੀ। ਸੁਪਤ ਜਥਾ ਸੁਖ ਭੇ ਬਿਚ ਰਾਤੀ[7]। ਸਰਬ ਸੇਵ ਤ੍ਰਿਣ ਆਦਿਕ ਕੇਰੀ। ਕਰੀ ਤੁਰੰਗਨਿ ਕੀ ਤਿਸ ਬੇਰੀ ॥੪੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਸਮਾਣੇ ਆਗਵਨ' ਪ੍ਰਸੰਗ ਬਰਨਨੰ ਨਾਮ ਦੋਇ ਤ੍ਰਿੰਸਤੀ ਅੰਸੂ । ੩੨ ॥

੩੩. [ਸਮਾਣਿਓਂ ਕਰਹਾਲੀ, ਚਿਹਕਾ ਗਏ]।

ਦੋਹਰਾ ॥ ਭਈ ਨਿਸਾ ਪੁਰਿ ਹੋਰਿ ਕਰਿ ਸ਼ਾਹਿ ਸਊਰ ਬਿਚਾਰਿ।ਉਤਰਿ ਪਰੇ ਡੇਰਾ ਕਰਨੋ ਲੀਨਸਿ ਅੰਨ ਅਹਾਰ ॥ ੧ ॥ ਚੌਪਈ ॥ ਲੋਤਿ ਦੋਤਿ ਤਹਿਂ ਜ਼ਿਕਰ ਚਲਾਯੋ। 'ਕਿਸੂ ਦੇਸ਼ ਸ੍ਰੀ ਗੁਰ ਨਹਿਂ ਪਾਯੋ'। ਇਕ ਨਰ ਤਬਹਿ ਬਤਾਵਨ ਕਹਯੋ। 'ਆਜ ਦੁਪਹਿਰਾ ਜਬਿ ਕਛ ਢਰਯੋ ॥ ੨ ॥ ਨਗਰ ਪ੍ਰਵੇਸ਼ਤਿ ਮੈਂ ਗੁਰ ਹੇਰੇ। ਉਤ ਦਿਸ਼ਿ ਉਤਰੇ ਕੀਨਸਿ ਡੇਰੇ। ਨਿਸਾ ਆਜ ਕੀ ਇਹਾਂ ਬਿਤਾਵੈਂ।ਹੁਇ ਭੁਨਸਾਰ ਸੁ ਅੱਗੂ ਸਿਧਾਵੈਂ' ॥੩॥ ਸੁਨਿ ਔਚਕ

[1] ਸ੍ਰੀ ਮੁਖ ਤੋਂ ਸੱਚ ਕਹਿੰਦੇ ਹੋ ਹੇ ਸੁਜਾਨ ਜੀ। [2] ਹੱਥ ਜੋੜ ਕੇ। [3] ਮੇਰੀ ਬੇਨਤੀ ਵਲ ਤੱਕੋ। [4] ਹੋਰ ਸਿੱਖ ਆਪਣੇ ਪਾਸੋਂ ਵਿਦਾ ਕਰ ਦਿਤੇ ਸੀ। [5] ਆਪਣੀ ਗੜ੍ਹੀ ਵਿੱਚ ਲੈ ਗਿਆ। [6] ਬੂਹੇ ਤਕੜੇ ਬੰਦ ਕਰ ਦਿੱਤੇ। [7] ਸਾਡੇ (ਆਦਮੀ) ਬਾਹਰ ਗਲ ਨਾਂ ਕਰਨ। [8] ਰਾਤ ਵਿੱਚ।

'ਗੁਰ ਪੁਰਿ ਇਸ ਆਏ'।ਸ਼ਾਹਿ ਸਊਰ ਘਨੇ ਹਰਖਾਏ। ਤਬਹਿ ਬਿਲੋਕਨ ਉਤ ਦਿਸ਼ਿ ਗਏ। ਖੋਜਤਿ ਥਲ ਨਹਿੰ ਪ੍ਰਾਪਤਿ ਭਏ ॥ ੪ ॥ ਪੁਨ ਉਤ ਦਿਸ਼ ਕੇ ਨਰ ਜੇ ਮਿਲੇ।ਤਿਨ ਕੋ ਬੂਝਤਿ ਯਾ ਬਿਧਿ ਭਲੇ।'ਗੁਰਕਿਸ ਥਲ ਮਹਿੰ ਕੀਨਸਿ ਡੇਰਾ ? ਕਰਹੁ ਬਤਾਵਨਿ ਜਿਸ ਨੇ ਹੇਰਾ' ॥ ੫ ॥ ਇਕ ਮਾਨਵ ਸੁਨਿ ਸਕਲ ਬਤਾਈ। 'ਭਯੋ ਤਿਮਰ ਤਬਿ ਗੋ ਕਿਸ ਥਾਈਂ।ਉਤਰੇ ਹੁਤੋ ਪਿਖੇ ਮੈਂ ਸੋਇ। ਕਹਾਂ ਗਏ ਅਬਿ ਲਖੈ ਨ ਕੋਇ' ॥ ੬ ॥ ਸੁਨਿ ਕਰਿ ਖੋਜਤਿ ਉਰ ਬਿਸਮਾਏ। ਪਰੀ ਰਾਤਿ ਕਿਤ ਦੇਖਹਿਂ ਜਾਏ। ਇਤ ਉਤ ਬਿਚਰਤਿ ਰਹੇ ਘਨੇਰੇ।ਸ੍ਰੀ ਸਤਿਗੁਰ ਨਾਂਹਿਨ ਕਿਤ ਹੇਰੇ॥੭॥ਸ਼ਾਹੁ ਨਰਨਿ ਤਬਿ ਮਸਲਤ ਗਾਏ। 'ਹੈਂ ਪੁਰਿ ਮੈਂ, ਨਹਿੰ ਅੱਗੂ ਸਿਧਾਏ।ਇਤਿ ਦਿਸ਼ ਕੀ ਕੀਜਹਿ ਤਕਰਾਈ। ਬਡੀ ਪ੍ਰਭਾਤਿ ਨਿਕਸਿ ਨਹਿੰ ਜਾਈਂ ॥ ੮ ॥ ਜੇ ਗਹਿ ਲੇਹਿੰ ਗੁਰੂ ਇਸਥਾਨਾ ਹਮ ਪਰ ਸ਼ਾਹੁ ਪ੍ਰਸੰਨ ਮਹਾਨ। ਬਖਸ਼ਹਿ ਅਧਿਕ ਦਰਬ ਸਮੁਦਾਏ। ਜਿਸ ਤਲਾਸ਼ ਦਿਨ ਬਹੁਤ ਬਿਤਾਏ ॥ ੯ ॥ ਆਲਸ ਕਰਹੁ ਨ,ਰਹਹੁ ਸੁਚੇਤ। ਲੇਤੇ ਬੂਝਹੁ ਸਭਿ ਕੇ ਭੇਤ[1]। ਅਪਨੋ ਡੇਰਾ ਇਤ ਲੇ ਆਵਹੁ। ਸਭਿ ਪੰਥਨਿ ਪਰ[2] ਦ੍ਰਿਸ਼ਟਿ ਲਗਾਵਹੁ॥੧੦॥ਇਮ ਕਹਿ ਖਾਨ ਪਾਨ ਸਭਿ ਕਰਿਕੈ। ਜਿਤ ਕਿਤ ਸਗਰੇ ਸਥਲ ਨਿਹਰਿਕੈ। ਜਾਗਤਿ ਰਹੇ ਨ ਨਿੰਦ੍ਰਾ ਲੀਨਿ। ਭਈ ਪ੍ਰਭਾਤਿ ਸਭਿਨਿ ਮਨ ਚੀਨ॥੧੧॥ਪੁਰਿ ਕੀ ਗਰੀ ਗਰੀ ਸਭਿ ਹੇਰੀ। ਤਕਰਾਈ ਸਭਿ ਪੰਥ ਘਨੇਰੀ। ਹੁਤੋ ਦਿਵਸ ਮਹਿੰ ਜਹਿੰ ਗੁਰ ਡੇਰਾ। ਤਹਿੰ ਤੇ ਖੋਜ ਪਗਨ[3] ਕੋ ਹੇਰਾ ॥ ੧੨ ॥ ਪਹੁੰਚੇ ਜਾਇ ਗੜ੍ਹੀ ਦਰਵਾਜ਼ੇ। ਜਿਸ ਕੇ ਅੰਤਰ ਗੁਰੂ ਬਿਰਾਜੇ। ਪਿਖੇ ਕਿਵਾਰ ਅਸੰਜਤਿ[4] ਜਬੈ। ਕਹਿ ਕਰਿ ਖਾਨ ਹਕਾਰਨ ਤਬੈ ॥ ੧੩ ॥ ਸੁਨਿ ਪਠਾਨ ਤਿਨ ਕੋ ਢਿਗ ਆਯੋ। ਹੋਰ ਸਲਾਮਾਲੇਕਮ ਗਾਯੋ[5]। 'ਕਸੋਂ ਦਰ ਖਰੇ ਕਾਜ ਕੋ ਆਹਸੋ ? ਮੋਹਿ ਬੁਲਾਵਨਿ ਕਸੋਂ ਤੁਮ ਚਾਹਸੋ?' ॥੧੪॥ ਸ਼ਾਹਿ ਨਰਨ ਬਚ ਉ'ਰੂ[6] ਬਖਾਨਾ।'ਖੋਜਤਿ ਦੇਸ਼ ਬਿਦੇਸ਼ਨ ਥਾਨਾ। ਹਜ਼ਰਤ ਘਨੀ ਤਲਾਸ਼ੀ ਧਰੈ। ਜ਼ਿਕਰ ਸਭਾ ਮਹਿ ਨਿਤ ਪ੍ਰਤਿ ਕਰੈ ॥ ੧੫ ॥ ਸੋ ਗੁਰ ਤੁਮ ਨੇ ਸਦਨ ਦੁਰਾਯੋ। ਦੇਖਤਿ ਖੋਜ ਹਮਹਿੰ ਅਬਿ ਪਾਯੋ। ਬਹੁ ਨਰ ਭਨਹਿੰ ਨਗਰ ਗੁਰ ਆਏ। ਢਿਗਹਿੰ[7] ਸਕਲ ਚਲ, ਨਾਂਹਿਨ ਪਾਏ'॥੧੬॥ਸੁਨਤਿ

[1]ਸਭਨਾਂ ਦੇ ਭੇਤ ਪੁੱਛ ਕੇ ਲੇਂਦੇ ਰਹੋ। [2]ਸਾਰੇ ਰਾਹਾਂ ਉਪਰ। [3](ਘੋੜੇ ਦੇ) ਪੈਰਾਂ ਦਾ ਖੋਜ। [4]ਬੰਦ। [5]ਕਹੀ। [6]ਕਰੜਾ। [7](ਅਸੀਂ) ਫਿਰੇ ਹਾਂ।

ਖਾਨ ਰਿਸ ਧਾਰਿ ਬਖਾਨਜੋ। 'ਹਿੰਦੂ,ਘਰ ਹਮਰੇ ਕਿਮ ਜਾਨਜੋ?।ਖੋਜ ਤੁਰੈ-ਗਮ ਜੋ ਤੁਮ ਹੇਰਾ। ਮੈਂ ਚਢਿ ਕੈ ਸੰਧਨਾ ਕਹੁ ਫੇਰਾ ॥ ੧੭ ॥ ਮਮ ਪਤਿ ਕੋ ਹੌਰੀ ਤੁਮ ਕੀਨਿ। ਕਹਾਂ ਖੋਜ ਐਸੋ ਦ੍ਰਿਗ ਚੀਨਿ। ਬਹੁਰ ਨ ਕਹਹੁ ਸੁਨਹਿਂਗੇ ਔਰ। ਹਸਹਿਂ ਖਾਨ ਸੁਨਿ ਕੈ ਸਭਿ ਠੌਰ ॥ ੧੮ ॥ ਕਹਾਂ ਸਤਰ[1] ਕੋ ਰਾਖਨਿ ਕਰਿਬੋ। ਕਹਾਂ ਹਿੰਦੂ ਘਰ ਅੰਤਰ ਬਰਿਬੋ। ਅਬਿ ਤੁਮ ਕਹੀ ਸਹੀ ਮੈਂ ਸਾਰੀ। ਬਹੁਰ ਕਹਹੁ ਕਰਿ ਹੌਂ ਤਬਿ ਰਾਰੀ[2] ॥ ੧੯ ॥ ਮਾਰਨ ਮਰਨ ਹੋਹਿ ਪੁਨ ਜਾਵੈ।ਅਸ ਬੇਸਤਰੀ ਤਬਹਿ ਜਨਾਵੈਂ[3]। ਕਰਹੁ ਢੀਠਤਾ ਲਾਜ ਨ ਆਵਤਿ। ਇਹ ਬਿਧਿ ਹਮ ਘਰ ਕਨੋਂ ਬਨ ਆਵਤਿ ? ॥ ੨੦ ॥ ਹਸਹਿਂ ਬਿਰਾਦਰ[4], ਲਖਹਿਂ ਨਿਲਾਜੂ। ਕਨੋਂ ਕਰਿ ਸਕਹਿਂ ਏਵ ਹਮ ਕਾਜੂ[5]। ਇੱਤਮਾਦਿਕ ਕਰਿ ਕੋਪ ਸੁਨਾਯੋ। ਸ਼ਾਹੁ ਨਰਨਿ ਕੋ ਬਹੁ ਡਰ-ਪਾਯੋ ॥੨੧॥ ਭਏ ਨਿਰਾਸ ਨ ਬੋਲੇ ਫੇਰ। ਸਾਚੋ ਲਖਨੋ ਕੁਪਤ ਕੋ ਹੇਰਿ[6]। ਤਜਨੋ ਸਮਾਨਾ ਨਗਰ ਬਹੋਰੀ। ਗਏ ਅੱਗੁ ਹੋਰਨਿ ਥਲ ਔਰੀ ॥ ੨੨ ॥ ਜਾਇ ਖਾਨ ਗੁਰ ਕੇ ਢਿਗ ਬੈਸਾ। 'ਭਯੋ ਬ੍ਰਿਤਾਂਤ ਕਹਨੋ ਮੈਂ ਜੈਸਾ। ਸ਼ਾਹੁ ਸਊਰ ਠਾਢਿ ਭੇ ਦ੍ਵਾਰੇ। ਰਿਸ ਬਚ ਕਹਿ ਕਰਿ ਇਤ ਤੇ ਟਾਰੇ ॥ ੨੩ ॥ ਉਚਿਤ ਕਰਨਿ ਕੋ ਮੈਂ ਕਰਿ ਲੀਨਾ।ਅਬਿਤੁਮ ਕਰਹੁ ਜਥਾ ਚਿਤਚੀਨਾ[7]। ਸ਼ਰਧਾ ਹੇਰਿ ਖਾਨ ਕੀ ਮਹਾਂ। ਮੁਸਕਾਵਤਿ ਸਤਿਗੁਰ ਬਚ ਕਹਾ ॥ ੨੪ ॥ 'ਸਾਧੁ ਸਾਧੁ ਤੁਝ ਕੋ ਬਹੁ ਬਾਰੀ। ਸੁਖ ਸੋਂ ਬੈਸ ਬਿਤਾਵੈਂ ਸਾਰੀ। ਅੰਤ ਸਮੈਂ ਜਮ ਤ੍ਰਾਸ ਨ ਹੋਵੈ।ਇਸ ਕੋ ਅਸ ਫਲ ਦੀਰਘ ਜੋਵੈਂ[7]॥੨੫॥ਇਮ ਕਹਿ ਇਕ ਦਿਨ ਕੀਨਿ ਮੁਕਾਮੂ[8]। ਖਾਨ ਹਰਖ ਯੁਤਿ ਰਾਖੇ ਧਾਮੂ। ਨਿਸਾ ਬਿਤਾਇ ਦੂਸਰੀ ਤਹਾਂ। ਕਰਨੋ ਕੂਚ ਦੇ ਬਰ ਸੁਖ ਮਹਾਂ ॥੨੬॥ ਪੰਚ ਸਊਰ ਸੰਗ ਮਗ ਚਲੇ। ਪੂਰਬ ਦਿਸ਼ਾ ਬਦਨ ਕਰਿ ਭਲੇ।ਸਨੈ ਸਨੈ ਚਲਿ ਹੈਂ ਮਗ ਚਾਲੀ।ਪਹੁੰਚੇ ਆਇ ਗ੍ਰਾਮ ਕਰਹਾਲੀ[7]॥੨੭॥ਉਤਰੇ ਪ੍ਰਭੂ ਲਗਾਯਹੁ ਡੇਰਾ। ਅੰਨ ਸੁ ਤ੍ਰਿਣਨਿ ਮੰਗਾਇ ਘਨੇਰਾ।ਖਾਨ ਪਾਨ ਸਭਿ ਹੂੰ ਤਬਿ ਕੀਨਿ।ਕ੍ਰਿਪਾ ਨਿਧਾਨ ਸਹਿਤ ਸੁਖ ਲੀਨਿ ॥ ੨੮ ॥ ਇਕ ਮਸੰਦ ਕੋ ਘਰ ਕਰਹਾਲੀ। ਗੁਰ ਆਵਨ ਸੁਨਿਓਂ ਮਤਿ ਖਾਲੀ। ਤੁਰਕਨਿ ਤ੍ਰਾਸ ਧਾਰਿ ਨਹਿਂ ਆਯੋ। ਛਪਿ ਕਰਿ ਥਿਰਨੋ ਸਦਨ ਪ੍ਰਵਿਸ਼ਾਯੋ ॥ ੨੯ ॥ ਸਤਿਗੁਰ ਕੋ ਸਿਖ ਆਇ

[1]ਪੜਦਾ। [2]ਲੜਾਈ। [3]ਐਸੀ ਬੇਪੜਦਗੀ (ਕੀਤੀ ਦਾ ਫਲ) ਤਦ ਦੱਸਾਂਗੇ। [4]ਭਾਈ। [5]ਗੱਲ ਸੋ ਵਿਚ ਆਏ ਨੂੰ ਵੇਖਕੇ। [6]ਮੁਕਾਮ ਕੀਤਾ, ਡੇਰਾ ਰਖਿਆ। [7]ਨਾਮ ਪਿੰਡ। ਸਮਾਣੇ ਤੋਂ ਤ੍ਰੈ ਕੁ ਮੀਲ,ਗੁਰਦਵਾਰਾ ਹੁਣ ਤਕ ਹੈ।

ਨ ਹੈਰਹਿ।–ਨਹਿੰ ਨ ਬਤਾਵਹੁ ਜੋ ਦਰ ਟੈਰਹਿ[1]–। ਛਿਮਾ ਨਿਧਾਨ ਕਛੂ ਨਹਿੰ ਕਹਸੋ। ਗੁਰ ਧਨ ਅਧਿਕ ਲੇਤਿ ਭੀ ਲਹਸੋ ॥ ੩੦ ॥ ਏਕ ਜਾਮਨੀ ਤਹਾਂ ਬਿਤਾਈ। ਪਿਖੀ ਪ੍ਰਾਤਿ ਤਯਾਰੀ ਕਰਿਵਾਈ। ਜ਼ੀਨ ਤੁਰੰਗਨ ਡਾਰਿ ਅਰੂਢੇ। ਗਮਨੇ ਮਾਰਗ ਜਿਨ ਮਤਿ ਗੂਢੇ ॥ ੩੧ ॥ ਸਪਤ ਕੋਸ ਪਰ ਚਿਹਕਾ[2] ਗ੍ਰਾਮੂ। ਤਹਾਂ ਮਸੰਦ ਗਿਲੌਰਾ[3] ਨਾਮੂ। ਪ੍ਰਥਮ ਗੁਰੂ ਜਥਿ ਮੰਗਲ ਦੇਸ਼[4]।ਬਿਚਰਤਿ ਸਿੱਖ ਉਧਾਰ ਵਿਸ਼ੇਸ਼ ॥ ੩੨ ॥ ਮਾਤ ਪਿਤਾ ਮਰਿ ਗੇ ਤਥਿ ਤਾਂਕੇ। ਭੋਜਨ ਦਾਤਾ ਰਹਸੋ ਨ ਜਾਂਕੇ। ਤਜਸੋ ਗ੍ਰਾਮ ਚਿਹਕਾ ਤਹਿੰ ਗਯੋ। ਗੁਰ ਡੇਰੇ ਮਹਿੰ ਥਿਰ ਤਥਿ ਭਯੋ ॥ ੩੩ ॥ ਸੇਵ ਤੁਰੰਗਨ ਕੀ ਪਰ ਰਹਸੋ। ਮਨ ਭਾਵਤਿ ਭੋਜਨ ਕੋ ਲਹਸੋ। ਕਿਤਿਕ ਬਰਖ ਬੀਤੇ ਗੁਰ ਸਾਥ।–ਭਯੋ ਤਰੁਨ ਬਧ–ਜਾਨਸੋ ਨਾਥ ॥੩੪॥ ਤਥਿ ਇਸ ਕੋ ਸਨਬੰਧੀ ਕੋਇ। ਡੇਰੇ ਨਿਕਟਿ ਜਾਤਿ ਲਖਿ ਸੋਇ।ਮਿਲਸੋ[5] ਦੌਰਿ ਕੈ ਕਰਸੋ ਸਨੇਹੁ। ਅਪਨਿ ਬ੍ਰਿਤੰਤ ਜਨਾਇ ਅਛੇਹੁ ॥੩੫॥ ਤਿਨ ਭੀ ਸੁਨਿ ਕੈ ਪ੍ਰੇਮ ਬਧਾਯੋ। ਸੋਂ[6] ਚਲਿ ਗਯੋ, ਗੁਰੂ ਢਿਗ ਆਯੋ[7]। ਬੂਝਸੋ[8] 'ਕੌਨ ਮਿਲਸੋ ਤੁਝ ਸਾਥ?। ਜਿਹ ਸੋਂ ਕਰੀ ਬਹੁਤ ਹੀ ਗਾਥ' ॥ ੩੬ ॥ ਕਹਿਨਿ ਲਗਸੋ 'ਸਨਬੰਧੀ ਮੋਰੋ। ਚਿਹਕੇ ਬਸਹਿ ਅਚਾਨਕ ਹੋਰੋ'। ਸੁਨਿ ਗੁਰ ਭਨਸੋ'ਕਸੋਂ ਨ ਇਤ ਲਯਾਯੋ। ਜਾਤਿ ਪੰਥ, ਕਸੋਂ ਢਿਗ ਨ ਬਸਾਯੋ ?' ॥੩੭॥'ਹੁਕਮ ਆਪ ਕੋ ਪ੍ਰਥਮ ਨ ਭਯੋ'। ਇਮ ਕਹਿ, ਧਾਇ ਨਿਕਟਿ ਤਿਸ ਗਯੋ। ਆਨਸੋ ਮੋਰਿ[9] ਕਰਾਯੋ ਡੇਰਾ। ਕਰਿ ਅਹਾਰ ਸੇਵਾ ਤਿਸ ਬੇਰਾ ॥ ੩੮ ॥ ਗੁਰ ਕੇ ਪਾਸ ਬਹੁਰ ਲੈ ਆਯੋ। ਹਾਥ ਜੋਰਿ ਥਿਰ ਸੀਸ ਨਿਵਾਯੋ। ਕਹਸੋ ਪ੍ਰਭੂ 'ਤੁਮ ਭ੍ਰਾਤ ਗਿਲੌਰਾ। ਬਸਾਹਹੁ, ਲਿਹੁ ਧਨ ਕੋ, ਨਿਜ ਠੌਰਾ' ॥ ੩੯ ॥ ਇਮ ਕਹਿ ਦਰਬ ਦੀਨਿ ਚਲਿ ਗਯੋ।ਚਿਹਕੇ ਆਨਿ ਬਸਾਹ ਕਰਿ ਲਯੋ[10]। ਕਿਤਿਕ ਮਾਸ ਮਹਿੰ ਪ੍ਰਭੁ ਢਿਗ ਜਾਇ[11]। ਕਰਿ ਸੇਵਾ ਕੋ ਲਏ ਰਿਝਾਇ। ੪੦ ॥ ਪੁਨ ਗੁਰ ਦੀਨਿ ਮਸੰਦੀ ਤਾਂਹਿ। ਧਨ ਉਗਰਾਹਤਿ ਸੰਗਤਿ ਮਾਂਹਿ। ਹਾਂਸੀ ਅਰੁ ਹਿਸਾਰ ਲਗਿ ਦੇਸ਼। ਲੇਹਿ ਦੂਰ ਲਗਿ ਦਰਬ ਵਿਸ਼ੇਸ਼ ॥੪੧॥ ਕੁਛਕ ਦੇਤਿ ਸਤਿਗੁਰ ਕੋ ਆਨਿ। ਆਪ ਭਯੋ ਦੀਰਘ ਧਨਵਾਨ। ਬ੍ਰਿੰਦ

[1](ਇਹ ਘਰਦਿਆਂ ਨੂੰ ਕਹਿ ਛੱਡਿਆ ਕਿ) ਜੇ ਦਰ ਤੇ ਆਕੇ (ਕੋਈ) ਅਵਾਜ਼ ਮਾਰੇ ਤਾਂ ਦੱਸਣਾ ਨਹੀਂ। [2]ਨਾਮ ਪਿੰਡ ਦਾ। [3]ਨਾਮ ਮਸੰਦ ਦਾ। [4]ਮਾਲਵੇ ਦੇਸ਼। [5](ਗਿਲੌਰਾ) ਮਿਲਿਆ। [6]ਭਾਵ ਸਨਬੰਧੀ। [7]ਭਾਵ ਗਿਲੌਰਾ। [8](ਗੁਰੂ ਜੀ ਨੇ) ਪੁੱਛਿਆ। [9]ਮੋੜ ਕੇ। [10](ਗਿਲੌਰੇ ਨੇ) ਵਿਆਹ ਕਰ ਲਿਆ। [11](ਗਿਲੌਰੇ ਨੇ) ਜਾਕੇ।

ਅਸ਼ਰਫੀ ਤਿਸ ਕੇ ਧਾਮੂ । ਸੈਚਨ ਕਰੀ ਲਏ ਗੁਰ ਨਾਮੂ ॥ ੪੨ ॥ [1]ਇਕ ਦਿਜਨੀ ਤਿਸਕੀ ਤ੍ਰਿਯ ਸੰਗ । ਇਮ ਚਰਿੱਤ੍ਰ ਕੋ ਕਰਨੋ ਪ੍ਰਸੰਗ । ਮਤਿ ਭੋਰੀ ਬਾਤਨਿ ਬਿਰਮਾਈ।ਨਿਜ ਧਨ ਕੀ ਸਭਿ ਗਾਥ ਬਤਾਈ[2]॥੪੩॥ਸੁਨਿ ਦਿਜਨੀ ਛਲ ਰਚਿ ਇਮ ਭਾਖਾ ।'ਦਰਬ ਧਰਾ ਮਹਿੰ ਜਬਿ ਕੋ ਰਾਖਾ।ਤਬਿ ਕੋ ਪਿਖਨੋ ਕਿ ਨਹੀਂ ਨਿਕਾਰਾ?। ਜਰ[3] ਆਦਿਕ ਲਾਗੈ ਹੁਇ ਕਾਰਾ॥੪੪॥ ਧਨ ਮਹਿੰ ਜੋ ਦੀਨਾਰ ਕਹਾਵਤਿ । ਸੋ ਉੱਲੀ ਲਗਿ ਬਰਨ ਗੁਵਾਵਤਿ । ਕੰਚਨ ਭਾਰ ਹੋਤਿ ਬਹੁ ਹੌਰਾ । ਰਹੈ ਜਿ ਬਿਨ ਦੇਖੇ ਇਕ ਠੌਰਾ ॥ ੪੫ ॥ ਇਕ ਦੁਇ ਮਾਸ ਬੀਤ ਜਬਿ ਜਾਇੰ । ਤਬਿ ਆਤਪ ਕੋ ਦੇਹੁ ਲਗਾਇ । ਜੁਗਮ ਜਾਮ ਜਬਿ ਸੁਸਕਹਿੰ ਪਰੀ । ਪੁਨ ਸੰਭਾਰਿ ਦੇਹੁ ਤਹਿੰ ਧਰੀ[4]॥੪੬॥ ਸੁਨਤਿ, ਹੌਲ ਕਰਿ, ਲੇ ਤਿਹ ਸੰਗ । ਚਢਿ ਕੋਸ਼ਠ ਗਹਿ ਮੰਚ ਉਤੰਗ[5] । ਬਸਤ੍ਰ ਬਿਛਾਇ ਤਰੇ ਘਰ ਗਈ । ਗਨ ਦੀਨਾਰ ਨਿਕਾਰਤਿ ਭਈ॥੪੭॥ ਕਾਸ਼ਟ ਕੇ ਬਾਸਨ ਮਹਿੰ ਪਾਈ । ਊਪਰ ਗਈ ਮੰਚ ਜਿਸ ਥਾਂਈ । ਡਾਰਿ ਸੂਕਨੀ ਕਹਨੋ ਬੁਝਾਈ । 'ਹੇ ਦਿਜਨੀ ! ਤੂੰ ਦੇਹੁ ਖਿੰਡਾਈ'॥੪੮॥ ਜਾਇ ਤਰੇ ਪੁਨ ਔਰ ਨਿਕਾਰੀ । ਸਭਿ ਉਠਾਇ ਕਰਿ ਊਪਰ ਡਾਰੀ । ਤਿਹ ਤੇ ਹੁਤੋ ਬਿੱਪ੍ਰ ਘਰ ਨੇਰੇ । ਦ੍ਰਿਸ਼ਟਿ ਬਚਾਇ ਬਿੱਪ੍ਰਨੀ ਗੇਰੇ ॥ ੪੯ ॥ ਤਰੈ ਗਈ ਲਖਿ, ਮੂਠ ਥਗਾਵੈ[6] ।ਕਰਹਿ ਸੁਧਾਰਨਿ ਜਬਿ ਢਿਗ ਆਵੈ । ਇਮ ਮਸੰਦ ਧਨ ਦਿਜਨੀ ਲੀਨਿ । ਸਦਨ ਮਹਾਨ ਚਿਨਾਵਨਿ ਕੀਨਿ ॥੫੦॥ ਸੋ ਅਬਿ ਲੇ ਚਿਹਕੇ ਮੈਂ ਅਹੈ । ਤਹਿੰ ਕੇ ਲੋਕ ਸ਼ਾਹਦੀ ਕਹੈਂ[7]।ਅਸ ਮਸੰਦ ਜਿਸ ਨਾਮ ਗਿਲੌਰਾ । ਲੌ ਧਨ ਸ਼ਗਤਿ ਤੇ ਬਹੁ ਠੌਰਾ ॥ ੫੧ ॥ ਤਿਸਕੇ ਸਦਨ ਗੁਰੂ ਚਲਿ ਗਏ । ਥਿਰ ਤੁਰੰਗ ਕਰਿ ਉਤਰਤਿ ਭਏ । ਮਿਲਨੋ ਜੋਰਿ ਕਰ ਬੰਦਨ ਕੈ ਕੈ । ਅੰਤਰ ਲੈ ਗਮਨਨੋਂ ਸੁਖ ਪੈਕੈ ॥ ੫੨ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਚਿਹਕੇ ਆਗਮਨ' ਪ੍ਰਸੰਗ ਬਰਨਨੰ ਨਾਮ ਤੀਨ ਤ੍ਰਿੰਸਤੀ ਅੰਸੂ ॥ ੩੩ ॥ ੩੪. [ਗਿਲੌਰੇ ਨੂੰ ਬਖਸ਼ੀਸ਼ । ਕਰਾ ਤੇ ਖਰਕ ਗੁਮ]

ਦੋਹਰਾ ॥ ਬਾਲਿਕ ਪ੍ਰਤਿਪਾਲਨੋ ਹੁਤੋ ਅਪਨਿ ਗਿਲੌਰਾ ਜਾਨਿ । ਉਤਰੇ

---

[1]ਇਕ ਬਾਹਮਣੀ ਨੇ ਤਿਸ (ਮਸੰਦ) ਦੀ ਇਸਤ੍ਰੀ ਨਾਲ ਇਸ ਤਰ੍ਹਾਂ ਦਾ ਚਲਿੱਤਰ ਖੇਡਿਆ ਕਿ ਉਹ ਭੋਲੀ ਗਲਾਂ ਵਿਚ ਆ ਗਈ ਤੇ ਆਪਣੇ ਧਨ ਦੀ ਸਾਰੀ ਗਲ ਦੱਸ ਬੈਠੀ । [2]ਜੰਗਾਲ । [3]ਉੱਚੇ ਛੋਠੇ ਮੰਜਾ ਲੈਕੇ ਚੜ੍ਹੀਆਂ।[4]ਮੁਠ ਭਰਕੇ ਸੁੱਟ ਦੇਵੇ। [5]ਉਗਾਹੀ ਦਿੰਦੇ ਹਨ। ਭਾਵ ਇਹ ਹੈ ਕਿ ਲੋਕਾਂ ਨੇ ਉੱਪਰਲੀ ਸਾਖੀ ਦੀ ਉਗਾਹੀ ਭਰੀ ਹੈ ਜਦੋਂ ਕਵੀ ਜੀ ਨੇ ਇਹ ਮਕਾਨ ਡਿੱਠਾ । ਅਗਲੇ ਅੰਸੂ ਦਾ ੧੯ ਅੰਕ ਦੇਖੋ, ਉਥੇ ਆਪਣਾ ਦੇਖਣਾ ਕਵਿ ਜੀ ਸਪਸ਼ਟ ਲਿਖਦੇ ਹਨ ।

ਤਾਂਹਿ ਨਿਕੇਤ ਮਹਿੰ ਸ਼ੀਲ ਕ੍ਰਿਪਾਲੁ ਮਹਾਨ ॥੧॥ ਚੌਪਈ॥ ਰੁਚਿਰ ਪ੍ਰਸੀਕ ਛਸਾਵਨਿ ਕੀਨਿ। ਛਾਦਨੋ ਆਸਤਰਨ ਤਲ ਪੀਨ[1]। ਹਾਥ ਜੋਰਿ ਥਿਰ ਬੋਲਨੋ ਸਾਦਰ। ਬੈਠੇ ਸ਼੍ਰੀ ਗੁਰ ਤੇਗਬਹਾਦਰ ॥ ੨ ॥ ਤ੍ਰਿਣ ਦਾਨੇ ਕੀ ਸੇਵ ਸੰਭਾਰਿ। ਕਰਿਵਾਇਸਿ ਬਰ ਬਿਬਿਧ[2] ਅਹਾਰ। ਸ੍ਵਾਦਲ ਮਧੁਰ ਸਨਿਗਧ ਖਵਾਯਹੁ। ਬਹੁਰ ਸਕਲ ਸਿੱਖਨਿ ਤ੍ਰਿਪਤਾਯਹੁ ॥ ੩ ॥ ਬਸੇ ਨਿਸਾ ਮਹਿੰ ਪੌਢਨਿ ਕੀਨਿ। ਸੁਪਤ ਜਥਾ ਸੁਖ ਗੁਰੂ ਪ੍ਰਬੀਨ। ਰਹੀ ਜਾਮ ਜਾਗੇ ਸੁਚ ਧਾਰੀ। ਮੱਜਨ ਕਰਨੋ ਬਿਮਲ ਬਰ ਬਾਰੀ ॥ ੪ ॥ ਸੱਚਿਦਾਨੰਦ ਬ੍ਰਹਮ ਇਕ ਆਹਿ[3]। ਬੈਠੇ ਚਿਤ ਕਰਿ ਬ੍ਰਿਤਿ ਤਿਸ ਮਾਂਹਿ। ਦਿਨਕਰ[4] ਚਢਨੋ,ਬਿਲੋਚਨ ਖੋਲੇ। ਮਨਹੁੰ ਕਮਲ ਦਲ ਅਲੀ ਅਡੋਲੇ[5] ॥੫॥ ਇਕ ਥਾਸੁਰ ਤਹਿੰ ਕੀਨਿ ਮੁਕਾਮੁ।ਮਿਲੈਂ ਸਿੱਖ ਸੁਨਿ ਸੁਨਿ ਗੁਰ ਨਾਮੁ।ਅਨਿਕ ਅਕੋਰ ਆਨਿ ਕਰ ਜੋਰਹਿੰ। ਦਰਸ ਬਿਲੋਕਹਿੰ, ਚਰਨ ਨਿਹੋਰਹਿੰ ॥ ੬॥ ਜ਼ਿਮੀਦਾਰ ਗਨ ਗ੍ਰਾਮ ਮਝਾਰ।ਸਭਿਨਿ ਆਨਿ ਪਦ ਪਰ ਸਿਰ ਧਾਰ। ਜਿਮ ਗੁਰ ਭਨਨੋਂ, ਜਿਨਹੁੰ ਤਿਮ ਮਾਨਨੋਂ[6]। ਤਿਨ ਕੋ ਬਰ ਸੁਖਦਾਇ ਬਖਾਨਨੋਂ ॥ ੭ ॥ ਮਾਨਨੋ ਜਿਨਹੁੰ ਨ ਸ਼ਰਧਾ ਲਜਾਇ। ਤਿਨ ਪ੍ਰਤਿ ਬੋਲੇਂ ਸਹਿਜ ਸੁਭਾਇ। ਜਥਾ ਹੁਤਾਸਨ ਮਹਿਦ ਪ੍ਰਕਾਸ਼ੈ। ਹੁਇ ਸਮੀਪ, ਦੁਖ ਸੀਤ ਬਿਨਾਸੈ ॥ ੮ ॥ ਲਖਹਿ ਨ ਤੇਜ, ਬੀਚ ਬਰ ਜਾਇ। ਜਰਹਿੰ ਅੰਗ ਸੰਕਟ ਬਡ ਪਾਇ। ਤਿਮ ਸਤਿਗੁਰ ਕੀ ਸੇਵਾ ਅਹੈ। ਅਦਬ ਸਹਿਤ ਕਰਿ ਸਭਿ ਸੁਖ ਲਹੈਂ ॥ ੯ ॥ ਨ੍ਰਿਭੈ ਹੋਇ ਸ਼ਰਧਾ ਜਿਨ ਛੀਨ।ਕਰਹਿੰ ਅਵੱਗਯਾ ਲਹਿੰ ਦੁਖ ਪੀਨ*। ਦੂਰ ਦੇਸ਼ ਕੀ ਸੰਗਤਿ ਆਈ। ਦਰਸ਼ਨ ਲੇ ਅਕੋਰ ਅਰਪਾਈ ॥ ੧੦ ॥ ਨਿਸਾ ਦੂਸਰੀ ਕੀਨਸਿ ਬਾਸ। ਕ੍ਰਿਪਾ ਧਾਰਿ ਜਾਨਨੋਂ ਨਿਜ ਦਾਸ।ਸੇਵਾ ਕਰੀ ਸਕਲ ਬਿਧਿ ਨੀਕੀ। ਗੁਰ ਮਹਿੰਮਾ ਮਹਿੰ ਸ਼ਰਧਾ ਹੀ ਕੀ ॥ ੧੧ ॥ ਭਈ ਪ੍ਰਾਤਿ ਤਯਾਰੀ ਕਰਿਵਾਈ। ਨਿਕਟਿ ਗਿਲੌਰਾ ਲੀਨਿ ਬੁਲਾਈ। ਇਕ ਤੁਰਕਸ਼[7] ਤੀਰਨ ਸੋਂ ਭਰਨੋ। ਹੁਇ ਪ੍ਰਸੰਨ ਗੁਰ ਬਖਸ਼ਨ ਕਰਨੋ ॥ ੧੨ ॥ ਕਹਨੋ 'ਧਰਮ ਮਹਿੰ ਦਿੜ੍ਹਤਾ ਕੀਜੈ। ਬੰਸ਼ ਸਮੇਤ ਸਕਲ ਸੁਖ ਲੀਜੈ। ਜੋ ਕਰਿ ਜਾਹਿੰ ਧਰਮ ਤੇ ਹਾਰਿ।ਸੰਤਤਿ ਦਾਰਿਦ ਲਹੈ

[1]ਹੇਠ ਬੜਾ ਮੋਟਾ ਵਿਛਾਉਣਾ ਵਿਛਾਇਆ। [2]ਕਈ ਤਰਾਂ ਦੇ। [3]ਜੋ ਇਕ ਹੈ। [4]ਸੂਰਜ। [5]ਮਾਨੋ ਕਮਲ ਪੱਤੇ ਉਧਰ ਡੌਰੇ ਅਡੋਲ ਹਨ(ਮੁੱਖ ਪਰ ਕਾਲੇ ਨੇਤ੍ਰ)। (ਅ) ਮਾਨੋਂ ਕਮਲ ਦਲ (ਖੁਲ੍ਹੇ ਹਨ ਤੇ ਵਿਚ) ਡੌਰੇ ਅਡੋਲ ਹੋਏ (ਦਿੱਸਦੇ ਹਨ)। [6]ਜਿਸ ਜਿਸ ਨੇ ਤੈਸੇ ਮੰਨਿਆ। [7]ਭੱਥਾ। *ਇਸ ਵਿਚ ਗੁਰੂ ਜੀ ਨੂੰ ਵਰ ਸ਼ਾਪ ਤੋਂ ਅਸੰਗ ਸਾਬਤ ਕੀਤਾ ਹੈ।

ਉਦਾਰ ॥ ੧੩ ॥ ਸੁਖ ਨਹਿੰ ਪਾਇੰ, ਜਾਇੰ ਤੁਵ ਪ੍ਰਾਨ। ਇਮ ਸਮਝਹੁ, ਰਖਿ ਧਰਮ ਮਹਾਨ'।ਸਿੱਖਨਾ ਅਪਰ ਦਈ ਗੁਰ ਤਾਂਹਿ।ਹਯ ਅਰੂਢਿ ਚਾਲੇ ਮਗ ਮਾਂਹਿ ॥ ੧੪ ॥ ਮੁਖ ਕਰਿ ਪੂਰਬ ਦਿਸ਼ਾ ਪਯਾਨੇ । ਭਯੋ ਗਿਲੌਰਾ ਧਨੀ ਮਹਾਨੇ । ਹਾਂਸੀ ਅਰੁ ਹਿਸਾਰ ਲੌ ਗ੍ਰਾਮੂ । ਸੰਗਤਿ ਤੇ ਆਨਹਿ ਧਨ ਧਾਮੂ ॥ ੧੫ ॥ ਰੰਘਰ ਜਾਟ ਗ੍ਰਾਮ ਗਨ ਤਿਨ ਕੇ । ਪਰੇ ਬਿਰੋਧ ਪਰਸਪਰ ਗਿਨ ਕੇ । ਫਿਰਤਿ ਗਿਲੌਰਾ ਦੌਨਹੁੰ ਮਾਂਹੀ । ਗੁਰ ਪ੍ਰਤਾਪ ਤੇ ਰੋਕਹਿੰ ਨਾਂਹੀ[1] ॥ ੧੬ ॥ ਰੰਘਰ ਬ੍ਰਿੰਦਨ ਦੇ ਬਿਸਵਾਸ[2] । ਗ੍ਰਾਮ ਜਾਟ ਜਹਿੰ ਆਨ ਸੁ ਪਾਸ[3] । ਕਹਯੋ 'ਲੰਘਾਇ ਦੇਉ ਮੈਂ ਆਗੇ[4]' । ਇਸ ਭਰੋਸ ਤੇ ਸੌ[5] ਨਹਿੰ ਭਾਗੇ ॥ ੧੭ ॥ ਰੰਘਰ ਬ੍ਰਿੰਦ ਸੁ ਦਏ ਕਟਾਇ[6] । ਨਹਿੰ ਮੂਰਖ ਨੇ ਲੀਨਿ ਬਚਾਇ । ਤਿਸ ਅਧਰਮ ਤੇ ਸੋ ਮਰਿ ਗਯੋ । ਬੰਸ ਅਧਿਕ ਦਾਰਿੱਦ੍ਰੀ ਭਯੋ॥ ੧੮॥ ਭੋਜਨ ਕੀ ਚਿੰਤਾ ਘਰ ਮਾਂਹਿ।ਕਬਿ ਧੈਂ ਹੈਂ ਕਬਿ ਪੈ ਹੈਂ ਨਾਂਹਿ।ਇਸੀ ਦਸ਼ਾ ਮਹਿੰ ਅਬਿ ਲੌ ਅਹੈਂ । 'ਹਮ ਨੇ ਪਿਖੇ' ਸਿੰਘ ਕਵਿ ਕਹੈਂ ॥ ੧੯ ॥ ਸਤਿਗੁਰ ਚਿਹਕੇ ਤੇ ਚਲਿ ਆਏ। ਕਰ੍ਹਾ ਗ੍ਰਾਮ ਪ੍ਰਥਮ ਗੁਰ ਥਾਏ[7]।ਗਮਨੇ ਜਬਿ ਸ਼੍ਰੀ ਨਾਨਕ ਮਤੇ । ਹਰਿਗੁਵਿੰਦ ਗੁਰ ਉਤਰੇ ਹੁਤੇ ॥ ੨੦ ॥ ਵਹਿਰ ਗ੍ਰਾਮ ਤੇ ਅਹੈ ਸਥਾਨ । ਪਹੁੰਚੇ ਆਨਿ ਗੁਰੂ ਭਗਵਾਨ । ਉਤਰਿ ਪਰੇ ਅਸੁ ਬੰਧਨ ਕੀਨੇ[8] । ਸ਼ੁਭ ਆਸਨ ਪਰ ਗੁਰੂ ਆਸੀਨੇ ॥ ੨੧ ॥ ਤਹਾਂ ਮਸੰਦ ਬਸਹਿ ਮਤਿ ਮੂਢਾ । ਜੋ ਨ ਲਖਹਿ ਆਸ਼ੈ ਗੁਰ ਗੂਢਾ ।–ਤੁਰਕੇਸ਼ੁਰ ਸਭਿ ਦੇਸ਼ ਬਿਦੇਸ਼ । ਖੋਜਹਿ ਗੁਰ ਕੌ–ਸੁਨਯੋਂ ਵਿਸ਼ੇਸ਼ ॥ ੨੨ ॥–ਮੈਂ ਨਹਿੰ ਮਾਰਯੋ ਜਾਂਉਂ ਕਦਾਈ–। ਅਸ ਚਿੰਤਾ ਬਹੁ ਰਿਦੇ ਉਪਾਈ । ਸੁਨਿਕੈ ਸਤਿਗੁਰ ਕੋ ਆਗਵਨੂ । ਦੂਰ ਕਰਿ ਰਹਯੋ ਆਪਨੇ ਭਵਨੂ ॥ ੨੩ ॥ ਭਾਖਯੋ ਤ੍ਰਿਯ ਸੋਂ 'ਕੋ ਜਿ ਹਕਾਰੈ[10] ।–ਨਹੀਂ ਇਹਾਂ–ਤਿਸ ਦੇਹਿ ਉਚਾਰੈ' । ਅੰਤਰਜਾਮੀ ਲਖਿ ਬਿਧਿ ਸਾਰੀ । ਕਹਯੋ ਨ ਕੁਛ, ਤੁਛਨਿ ਮੁਖ ਧਾਰੀ ॥ ੨੪ ॥ ਮਿਲਯੋ ਏਕ ਰਾਹਕ ਤਬਿ ਆਇ।ਕੁਛਕ ਸੇਵ ਕੀਨਿ ਵਥੁ ਲਯਾਇ[11]। ਭਏ ਪ੍ਰਸੰਨ ਦਰਬ ਗੁਰ ਦੀਨੋ । ਸ਼੍ਰੀ ਮੁਖ ਤੇ ਫੁਰਮਾਵਨਿ ਕੀਨੋ ॥ ੨੫ ॥ 'ਕੂਪ ਕਿ

[1](ਰੰਘੜ ਯਾ ਜਟ ਕੋਈ) ਨਹੀਂ ਸੀ ਰੋਕਦਾ (ਗਿਲੌਰੇ ਨੂੰ ਵਿੱਚ ਆਉਂਦੇ ਜਾਂਦਿਆਂ)। [2]ਭਰੋਸਾ ਦੇਕੇ। [3]ਜਿੱਥੇ ਜਟਾਂ ਦੇ ਪਿੰਡ ਸਨ (ਰੰਘੜਾਂ ਨੂੰ ਆਪਣੇ ਨਾਲ ਜਟਾਂ) ਪਾਸ ਲੈ ਆਇਆ [4]ਜਟਾਂ ਕੋਲੋਂ ਰਾਹ ਦਿਵਾ ਦਿਉਂ। [5]ਭਾਵ ਰੰਘੜ। [6]ਮਰਿਵਾਇ ਦਿੱਤੇ। [7]ਭਾਈ ਸੰਤੋਖ ਸਿੰਘ ਜੀ ਕਹਿਦੇ ਹਨ। [8]ਭਾਵ ਪਹਿਲੇ ਗੁਰੂ (ਛੇਵੇਂ ਗੁਰੂ ਜੀ) ਦਾ ਥਾਂ ਬੀ ਸੀ। [9]ਘੋੜੇ ਬੰਨ੍ਹੇ। [10]ਜੋ ਕੋਈ ਬੁਲਾਵੇ। [11]ਵਸਤੂਆਂ ਲਿਆਇਕੇ।

ਬਾਪੀ ਦਿਹੁ ਬਨਵਾਇ। ਇਸ ਥਲ ਉਪਬਨ[1] ਸਘਨ ਲਗਾਇ'। ਇਮ ਕਹਿ ਨਿਸਾ ਬਸੇ ਗੋਸਾਈਂ। ਭਈ ਪ੍ਰਾਤਿ ਤਯਾਰੀ ਕਰਿਵਾਈ॥੨੬॥ਜ਼ੀਨ ਤੁਰੰਗਨ ਪਾਇ ਸੁਹਾਏ। ਭਏ ਅਰੂਢਨਿ ਪੰਚ ਸਿਧਾਏ। ਇਕ ਦੁਇ ਮਜਲ ਦੀਰਘਾ ਚਾਲੇ। ਥਾਂਗਰ ਦੇਸ਼ ਬਿਖੈ ਸਿਖ ਨਾਲੇ ॥ ੨੭ ॥ 'ਖਰਕ' ਗ੍ਰਾਮ ਨਿਯਗ੍ਰੋਧ ਬਿਸਾਲਾ[2]। ਤਹਾਂ ਜਾਇ ਡੇਰਾ ਗੁਰ ਡਾਲਾ।ਜ਼ੀਨ ਉਤਾਰੇ ਤ੍ਰਿਣ ਅਨਵਾਏ। ਦਈ ਨਿਹਾਰੀ ਹਯ ਤ੍ਰਿਪਤਾਏ ॥ ੨੮ ॥ ਕਰਿਵਾਯਹੁ ਬਹੁ ਭਾਂਤਿ ਅਹਾਰਾ। ਖਾਨ ਪਾਨ ਕਰਿ ਭਲੇ ਪ੍ਰਕਾਰਾ। ਆਨਜੋਂ ਮੰਚ ਤਾਂਹਿ ਪਰ ਬੈਸੇ। ਸੈਗੀ ਸਿਖ ਬੋਲਜੋ ਤਬਿ ਐਸੇ ॥੨੯॥ 'ਤੁਰਕਨਿ ਘਾਲ ਬਿਸਾਲੀ ਘਾਲੀ। ਅਵਨੀ ਰਾਜ ਤੇਜ ਬਡ ਨਾਲੀ। ਨਹੀਂ ਮਵਾਸੈ[3] ਕਿਤ ਹੂੰ ਕੋਈ। ਹਾਲਾ[4] ਭਰਹਿ ਨੰਮ੍ਰਿ ਸਿਰ ਹੋਈ' ॥ ੩੦ ॥ ਸੁਨਿਕੈ ਸਤਿਗੁਰ ਬਾਕ ਬਖਾਨਾ। 'ਸਨੇ ਸਨੇ ਅਬਿ ਕਰਿ ਹੈਂ ਹਾਨਾ। ਪਾਪ ਬਡੇਰੇ ਕਹੁ ਨਿਤ ਲਾਗੇ। ਭਏ ਅੰਧ ਦੁਰਮਤਿ ਚਿਤ ਪਾਗੇ ॥ ੩੧ ॥ ਤਪਨ ਮਹਾਂ ਤਪ ਧਰਮ ਕਮਾਵਨਿ[5]। ਯਾਂ ਤੇ ਰਾਜ ਸੁ ਤੇਜ ਬਧਾਵਨਿ। ਹੋਹਿ ਪ੍ਰਿਥੀ-ਪਤਿ ਫਲ ਕੋ ਪਾਵੈ। ਨ੍ਰਿਪਤਿ ਬਨਹਿ ਪੁਨ ਧਰਮ ਕਮਾਵੈ ॥੩੨॥ ਕਰਹਿ ਨਸਾਉਂ,ਨਹਿੰ ਲੋਭੀ ਬਨੈ। ਰੱਛਹਿ ਜਗਤ ਦਯਾ ਮਨ ਸਨੈ। ਦੁਖ ਨਿਵਾ-ਰਹਿ ਸੁਖ ਕੋ ਦੇਹਿ। ਉਚਿਤ[6] ਪੂਜਾ ਤੇ ਧਨ ਕੋ ਲੇਹਿ ॥ ੩੩ ॥ ਤਸਕਰ ਬਟਪਾਰਨਿ ਕੋ[7] ਮਾਰਹਿ। ਇੱਤਯਾਦਿਕ ਗਨ ਬਿਘਨ ਬਿਦਾਰਹਿ। ਤਿਸ ਕੀ ਕੁਲ ਤੇ ਰਾਜ ਨ ਜਾਇ। ਜਥਾ ਜੋਗ ਜੋ ਧਰਮ ਚਲਾਇ ॥ ੩੪ ॥ ਜਿਨਹੁੰ ਪ੍ਰਥਮ ਤਪ ਕਰਿ ਭੇ ਰਾਜਾ। ਰਾਜ ਪਾਇ ਪੁਨ ਲਗੇ ਕੁਕਾਜਾ। ਬਿਸ਼ਯ ਭੋਗਮਹਿ ਬਹੁ ਜ਼ਾਲਤਾਨੇ।ਪ੍ਰਜਾ ਕਸ਼ਟ ਕੋ ਸੁਨਹਿੰ ਨ ਜਾਨੇਂ॥੩੫॥ ਜਸੋਂ ਕਸੋਂ ਕਰਿ ਲੇਂ ਧਨ ਕੋ ਛੀਨਿ। ਦਯਾ ਨ ਠਾਨਹਿੰ ਦੇਖਹਿੰ ਦੀਨਿ। ਇਮ ਤਿਨ ਪਰ ਅਨੁਮਾਨ ਕਰੀਜੈ[8]। ਦਿਨਪ੍ਰਤਿ ਰਾਜ ਤੇਜ ਇਨ ਛੀਜੈ ॥ ੩੬ ॥ ਪ੍ਰਥਮ ਤੁਰਕ ਛਿਤਪਤਿ ਜੋ ਭਏ। ਸਭਿ ਨਰ ਨਾਰਿ ਨਸਾਉਂ ਕੋ ਕਿਯੇ। ਹਿੰਦੂ ਮੁਸਲਮਾਨ ਸਮੁਦਾਇ। ਸਭਿ ਇਮਾਨ ਪਰ ਰਾਖਿ ਟਿਕਾਇ ॥ ੩੭ ॥ ਅਬਿ ਔਰੰਗ ਬਡ ਕੁਮਤਿ ਉਠਾਈ।ਹਿੰਦੂ ਧਰਮ ਦੇਤਿ

---

[1]ਬਾਗ। [2]ਵੱਡਾ ਬੋਹੜ [ਸੰਃ, ਨਯਗ੍ਰੋਧ]। [3]ਆਕੀ। [4]ਮਾਮਲਾ। [5]ਮਹਾਨ ਤਪ ਤਪਣੇ ਕਰਕੇ ਤੇ ਧਰਮ ਕਮਾਵਣ ਨਾਲ। [6]ਵਾਜਬ ਧਨ। [7]ਚੋਰ ਧਾੜਵੀਆਂ ਨੂੰ। [8]ਅੰਦਾਜ਼ਾ ਲਾ ਲਓ ਕਿ"""""""।

ਬਿਨਸਾਈ। ਜਬਰੀ ਕਰਹਿ ਜ਼ੁਲਮ ਮਦ ਮਾਨੀ। ਪੀੜਤ ਪ੍ਰਜਾ ਤ੍ਰਾਸ ਕੋ ਠਾਨੀ[1]॥ ੩੯॥ ਯਾਂਤੇ ਜਾਨਜੋ ਜਾਇ ਬਿਦਤ ਹੀ। ਰਾਜ ਤੇਜ ਅਬਿ ਰਹੈ ਨ ਕਿਤ ਹੀ। ਸਨੈ ਸਨੈ ਸਗਰੋ ਬਿਨਸਾਵੈ। ਥਿਰੈ ਨ ਅਸ ਕੋ ਦੁੰਦਭਿ ਵਾਵੈ[2]॥੩੯॥ਇਮ ਕਹਿ ਤ੍ਰੁਸ਼ਨਿ ਭਏ ਗੁਸਾਈਂ।ਸੁਪਤਿ ਜਥਾ ਸੁਖ ਨਿਸਾ ਬਿਤਾਈ। ਭਈ ਪ੍ਰਾਤਿ ਕਰਿ ਕੂਚ ਪਯਾਨੇ। ਪਹੁੰਚੇ ਖਟਕੜ ਗ੍ਰਾਮ ਸਥਾਨੇ॥ ੪੦॥ ਪੰਚਹੁੰ ਸਿੱਖ ਸੰਗ ਮਹਿੰ ਲੀਨੇ। ਅਪਰ ਨ ਮਿਲਹਿੰ ਬਰਜ ਕਰਿ ਦੀਨੇ। ਹਿੰਦੂ ਧਰਮ ਜਗਤ ਮਹਿੰ ਰਾਖਨਿ। ਸਤਿਗੁਰ ਕਰੈਂ ਰਿਦੈ ਅਭਿਲਾਖਨਿ॥੪੧॥ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ'ਗੁਰ ਗਮਨ' ਪ੍ਰਸੰਗ ਬਰਨਨੰ ਨਾਮ ਚਤੁਰ ਤ੍ਰਿੰਸਤੀ ਅੰਸੂ ॥ ੩੪ ॥

੩੫. {ਖਟਕੜ ਗ੍ਰਾਮ ਚੋਰ ਮੰਨੇ ਹੋਏ। ਜੀਂਦ। ਆਗਮਨ}।

ਦੋਹਰਾ ॥ ਖਟਕੜ ਗ੍ਰਾਮ ਸਮੀਪ ਹੀ ਉਤਰੇ ਸ਼੍ਰੀ ਗੁਰਦੇਵ। ਤਹਿੰ ਕੇ ਰਾਹਕ ਆਨ ਕਰਿ ਨਹੀਂ ਕਰੀ ਕਛ ਸੇਵ ॥ ੧॥ ਚੌਪਈ ॥ ਧਨ ਕੋ ਦੇ ਕਛਿ ਮੋਲ ਮੰਗਾਯੋ। ਖਾਨ ਪਾਨ ਸਭਿ ਬਿਧਿ ਕਰਿਵਾਯੋ। ਸੇਵ ਤੁਰੰਗਨਿ ਕੀ ਸਭਿ ਕੀਨਿ। ਤ੍ਰਿਣ ਅਨਵਾਇ ਮੋਲ ਕੋ ਦੀਨਿ॥੨॥ ਜ਼ਿਮੀਦਾਰ ਤਹਿੰ ਕੇ ਤਬਿ ਆਏ। ਪੁਸ਼ਟ ਤੁਰੰਗਮ ਦੇਖਿ ਲੁਭਾਏ। ਮਿਲਿ ਆਪਸ ਮਹਿੰ ਮਸਲਤ ਠਾਨੇ। 'ਅਧਿਕ ਮੋਲ ਕੋ ਤੁਰੰਗ ਮਹਾਨੇ ॥ ੩ ॥ ਲੇਹੁ ਨਿਸਾ ਮਹਿੰ ਇਨਹੁੰ ਚੁਰਾਇ। ਇਹ ਪਰਦੇਸੀ ਲਖਹਿੰ ਨ ਕਾਇ। ਚਲੇ ਜਾਹਿੰਗੇ ਬਸ ਨ ਬਸਾਵੈ। ਇਨ ਪੀਛੇ ਹਮ ਸਦਨ ਬੰਧਾਵੈਂ ॥ ੪ ॥ ਬੇਚਹਿੰਗੇ ਧਨ ਪਾਇ ਬਿਸਾਲਾ। ਔਚਕ ਭਯੋ ਲਾਭ ਇਸ ਕਾਲਾ'। ਇਮ ਆਪਸ ਮਹਿੰ ਗਿਨ[3] ਮਤਿ ਮੂੜੇ। ਚਹੈਂ ਤੁਰੰਗਨ ਹੋਇ ਅਰੂੜੇ ॥ ੫ ॥ ਭਯੋ ਨਿਸਾ ਮਹਿੰ ਤਿਮਰ ਘਨੇਰਾ। ਸਤਿਗੁਰ ਸੁਪਤਿ ਭਏ ਤਿਸ ਬੇਰਾ। ਤਸ਼ਕਰ ਬਨਿ ਰਾਹਕ ਸੋ ਆਏ। ਹੇਰਿ ਤੁਰੰਗਨਿ ਕੇ ਨਿਧਰਾਏ॥੬॥ਖਸ਼ਟ ਚੋਰ ਖਟ ਘੋਰਨਿ ਹੇਤੁ। ਹੁਇ ਡੇਰੇ ਕੇ ਨੇਰ ਸੁਚੇਤ।ਜਾਵਤ ਪਹਿਰੂ ਜਾਗਤਿ ਰਹਯੋ। ਤਾਕਤਿ ਰਹੇ ਨ ਹਯ ਕੋ ਗਹਯੋ ॥ ੭ ॥ ਢਰੀ ਜਾਮਨੀ ਤੇ ਅਲਸਾਯੋ। ਨਿਕਟਿ ਬਿਲੋ-ਕਹਿ ਤ੍ਰਿਨ ਲਖਿ ਪਾਯੋ। ਖਸ਼ਟਹੁੰ ਖਟ ਘੋਰਨ ਕੀ ਓਰ। ਪਹੁੰਚਿ ਸਮੀਪੀ ਤੂਰਨ ਚੋਰ ॥ ੮ ॥ ਜਥਿ ਬੰਧਨ ਕਹੁ ਮੋਚਨ ਲਾਗੇ[4]।ਅੰਧ ਭਏ ਤਤਕਾਲ ਕੁਭਾਗੇ। ਹਟਿ ਆਗੇ ਤੇ ਗਏ ਪਿਛਾਰੀ। ਜਬਹਿ ਦਾਮ ਦਿਸ਼ਿ ਭੁਜਾ

[1]ਪਰਜਾ ਡਰਦੀ ਹੈ। [2]ਭਾਵ, ਇਨ੍ਹਾਂ ਦਾ ਨਗਾਰਚੀ ਤੱਕ ਨਾ ਰਹੇਗਾ। [3]ਸੋਚ ਕੇ। [4]ਰੱਸੇ ਖੋਲ੍ਹਣ ਲਗੇ।

ਪਸਾਰੀ[1]॥੬॥ਕਛੂ ਨ ਦੀਸਹਿ ਦ੍ਰਿਸ਼ਟਿ ਪ੍ਰਹਾਨੀ[2]। ਪਿਖਿ ਅਦਭੁਤ ਗਤਿ ਮਤਿ ਬਿਸਮਾਨੀ। ਜਥਿ ਘੋਰਨਿ ਤੇ ਦੂਰ ਸਿਧਾਰੈਂ।ਸਭਿ ਕਿਛੁ ਵਸਤੂ ਅੱਗੂ ਨਿਹਾਰੈਂ ॥ ੧੦ ॥ ਹਯਨਿ ਸਮੀਪੀ ਹੋਵਹਿੰ ਹੇਰਿ। ਤਿਮ ਹੀ ਦ੍ਰਿਸ਼ਟਿ ਬਿਨਾਸਹਿ ਫੇਰ। ਇਹ ਬਿਧਿ ਲਖਿ ਅਜ਼ਮਤ ਜੁਤਿ ਜਾਨੇ। ਦੀਨ ਹੋਇ ਸਭਿ ਬੰਦਨ ਠਾਨੇ ॥ ੧੧ ॥ ਸਦਨ ਆਪਨੇ ਚਲਿ ਕਰਿ ਆਏ। ਸੁਜਸੁ ਬਖਾਨਹਿ ਮਿਲਿ ਸਮੁਦਾਏ। ਤਿਨ ਮਹੁੰ ਸਯਾਨੇ ਕੀਨਿ ਬਖਾਨ। 'ਇਹ ਗੁਰ ਸਮਰਥ ਮਹਿਦ ਮਹਾਨ ॥੧੨॥ ਹੋਤਿ ਪ੍ਰਭਾਤਿ ਪ੍ਰਸੰਨ ਕਰੀਜੈ। ਮਨ ਭਾਵਤਿ ਸੁਖ ਕੋ ਬਰ ਲੀਜੈ'। ਮਿਲਿ ਸਭਿ ਨੇ ਮਸਲਤ ਇਹ ਧਾਰੀ। 'ਗ਼ਾਮ ਕੂਪ ਖਾਰੀ ਸਭਿ ਬਾਰੀ[3] ॥ ੧੩ ॥ ਬਰ ਜਾਚਉ ਮੀਠਾ ਜਲ ਹੋਇ। ਜਿਤੋ ਬਸਹੁ ਸੁਖ ਲਿਹੁ ਸਭਿ ਕੋਇ। ਸਾਂਝਾ ਸਭਿ ਕੋ ਕਾਰਜ ਅਹੈ। ਇਸ ਪ੍ਰਕਾਰ ਕੋ ਜੋ ਬਰ ਲਹੈਂ'[4] ॥ ੧੪ ॥ ਭਈ ਪ੍ਰਭਾਤਿ ਦੂਧ ਦਧਿ ਲੀਨਿ। ਚਾਵਰ ਚੂਨ ਸੁ ਘ੍ਰਿੱਤ ਨਵੀਨ। ਹੁਇ ਨਿਸ਼ਕਪਟ ਗਏ ਗੁਰ ਪਾਸ। ਠਾਂਢੇ ਹੋਇ ਕਰੀ ਅਰਦਾਸ ॥ ੧੫ ॥ 'ਹਮ ਰਾਹਿਕ ਕਰਤਾ ਅਪਰਾਧੂ। ਅਧਮ ਉਧਾਰਨ ਤੁਮ ਪ੍ਰਿਯ ਸਾਧੂ। ਮਹਿ ਮਹਿੰ ਮਹਿਮਾਂ ਮਹਾਂ ਮਹਾਂ ਹੈ[5]।ਸੁਨਿਯਤਿ ਗੁਰੁ ਕੀ ਜਹਾਂ ਕਹਾਂ ਹੈ ॥ ੧੬ ॥ ਹਮ ਅਨਜਾਨ ਪਨੇ ਮਨ ਖੋਟੇ। ਜਾਨਿ ਸਕਹਿੰ ਕਿਮ ਜੇ ਮਤਿ ਮੋਟੇ। ਬਖਸ਼ਾਵਨਿ ਕੋ ਮਿਲਿ ਚਲਿ ਆਏ। ਕ੍ਰਿਪਾ ਕਰਹੁ ਅਬਿ ਦਯਾਲ ਸੁਭਾਏ' ॥ ੧੭ ॥ ਸੁਨਿ ਅਕਪਟ ਗੁਰ ਕਹਯੋ ਕ੍ਰਿਪਾਲਾ। 'ਭਲੇ ਲਖਹੁ ਆਏ ਇਸ ਕਾਲਾ। ਨਿਜ ਅਪਰਾਧ ਬਿਦਤ ਕਹਿ ਦੀਨਿ[6]। ਬਿਗਰੇ ਕਾਜ ਸੁਧਾਰਨਿ ਕੀਨਿ ॥ ੧੮ ॥ ਸਭਿ ਕੀ ਕਹੁ ਕਾਮਨਾ ਕੌਨ। ਕਯਾ ਜਾਚਤ ਹੈਂ ਉਚਰੋ ਤੌਨ'। ਗੁਰ ਕਰੁਨਾ ਕੋ ਰਾਹਕ ਜਾਨੀ।ਬੰਦੇ ਪਾਨ ਬਖਾਨੀ ਬਾਨੀ॥੧੯॥'ਹਮਰ ਗ਼ਾਮ ਸੀਮ ਜਹਿੰ ਤੀਕਾ[7]। ਜਲ ਖਾਰੋ ਹੁਇ, ਮਿਲੈ ਨ ਨੀਕਾ। ਆਪ ਅਹੋ ਸਤਿ ਪੁਰਖ ਮਹਾਨਾ। ਸ਼੍ਰੀ ਮੁਖ ਤੇ ਜਹਿੰ[8] ਕਰਹੁ ਬਖਾਨਾ॥੨੦॥ਇਹਾਂ ਕੂਪ ਕੋ ਅਬਿ ਖਨਵਾਵਹੁ। ਜਿਹ ਸਥਾਨ ਮੈਂ ਆਪ ਬਤਾਵਹੁ। ਤਹਾਂ ਖਨਹਿੰ ਜਲ ਮੀਠਾ ਹੋਇ। ਹਰਖਹਿੰ ਪਾਨ ਕਰਹਿੰ ਸਭਿ ਕੋਇ ॥ ੨੧ ॥ ਇਹੀ ਕਾਮਨਾ ਸਭਿ ਕੋ

[1]ਜਦ (ਖੁਹਲਣ ਵਾਸਤੇ) ਗੱਸੀ ਵੱਲ ਬਾਂਹ ਅੱਗੇ ਕੀਤੀ। [2]ਨਿਗਾਹ ਨਾਸ਼ ਹੋਈ। [3]ਸਭ ਦਾ ਪਾਣੀ ਖਾਰਾ ਹੈ। [4]ਪ੍ਰਿਥਵੀ ਵਿੱਚ ਮਹਿਮਾ ਬਹੁਤ ਤੋਂ ਬਹੁਤ ਹੈ। [5]ਕਹਿ ਦਿੱਤਾ ਹੈ। [6]ਪਿੰਡ ਦੀ ਹੱਦ ਜਿਥੋਂ ਤਕ ਹੈ। [7]ਜਿੱਥੇ।

ਮਨ ਕੀ। ਸ਼ਰਧਾ ਰਾਵਰਿ ਕੇਰ ਬਚਨ ਕੀ'। ਤਬਿ ਸਤਿਗੁਰੁ ਕਰ ਧਨੁਖ ਸੰਭਾਰਾ। ਤਰਕਸ਼ ਤੇ ਇਕ ਤੀਰ ਨਿਕਾਰਾ ॥ ੨੨ ॥ ਸੰਧਿ ਪਨਚ ਮਹਿੰ[1] ਐਂਚਿ ਚਲਾਯੋ। ਪਰਜੋ ਦੂਰ ਗੁਰ ਬਾਕ ਅਲਾਯੋ। 'ਜਹਿੰ ਲਗਿ ਥਾਨ ਹਮਾਰੋ ਗਯੋ। ਤਹਿੰ ਲਗਿ ਜਲ ਮੀਠੋ ਕਰਿ ਦਯੋ ॥ ੨੩ ॥ ਤਿਸ ਤੇ ਉਰੇ ਕੂਪ ਜੋ ਲਾਵਹੁ। ਜਲ ਮੀਠੋ ਹੁਇ ਪੀ ਤ੍ਰਿਪਤਾਵਹੁ'[2]। ਸੁਨਿ ਕੈ ਰਾਹਕ ਗਨ ਹਰਖਾਏ। ਹਾਥ ਜੋਰਿ ਸਭਿ ਸੀਸ ਨਿਵਾਏ ॥ ੨੪ ॥ ਗੁਰੂ ਬਾਕ ਮਹਿੰ ਸ਼ਰਧਾ ਧਾਰੀ। ਕੂਪ ਖਨਾਯਹੁ ਭਾ ਬਰਬਾਰੀ[2]। ਇਕ ਦਿਨ ਗੁਰ ਰਾਖੇ ਕਰ ਜੋਰਤਿ। ਸੇਵਾ ਕੀਨਸਿ ਚਰਨ ਨਿਹੋਰਤਿ ॥ ੨੫ ॥ ਦਿਵਸ ਆਗਲੇ ਜ਼ੀਨ ਪਵਾਏ। ਹਯ ਅਰੂਢਿ ਗੁਰ ਅੱਗੂ ਸਿਧਾਏ। ਨਗਰ ਬਿਸਾਲ 'ਜੀਂਦ' ਜਿਸ ਨਾਮ। ਚਾਰਹੁੰ ਬਰਨ ਬਸਹਿੰ ਅਭਿਰਾਮ। ੨੬ ॥ ਰਾਜ ਤੁਰਕ ਕੋ ਕ੍ਰੂਰ ਬਡੇਰਾ। ਕਰਹਿ ਕੁਕਰਮਨਿ ਹਿੰਦੁਨਿ ਜ਼ੇਰਾ[3]। ਤਹਾਂ ਜਾਇ ਗੁਰੁ ਕੀਨੋ ਡੇਰਾ। ਜਹਾਂ ਸਥਾਨ ਭਲੋ ਬਡ ਹੇਰਾ॥ ੨੭ ॥ ਅੰਨ ਆਦਿ ਸਭਿ ਮੋਲ ਮੰਗਾਏ। ਸਿੱਧ ਰਸੋਈ ਕਰਿ ਤ੍ਰਿਪਤਾਏ। ਤ੍ਰਿਣ ਦਾਨਾ ਹਯ ਦੀਨਿ ਨਿਹਾਰੀ। ਸੁਪਤਿ ਜਥਾ ਸੁਖ ਨਿਸਾ ਗੁਜ਼ਾਰੀ ॥ ੨੮ ॥ ਉਠੇ ਪ੍ਰਭਾਤੀ ਕੀਨਿ ਸ਼ਨਾਨੇ। 'ਕਰਹੁ ਕੂਚ' ਗੁਰ ਬਾਕ ਬਖਾਨੇ। ਜ਼ੀਨ ਤੁਰੰਗਨ ਪਰ ਤਬਿ ਡਾਲੇ। ਹੁਇ ਅਰੂਢ ਆਗੇ ਮਗ ਚਾਲੇ ॥੨੯॥ ਨਰਦਕ ਦੇਸ਼[4] ਬਿਖੈ ਗਮਨੰਤੇ। ਮਜਲ ਅਲਪ ਕਰਿ ਪੁਨ ਉਤਰੰਤੇ। ਜੀਂਦ ਪਰੇ ਇਕ ਹੈ ਗੁਰ ਥਾਨਾ। ਤਹਾਂ ਕਰਨਿ ਡੇਰਾ ਹਮ ਜਾਨਾ[5]॥੩੦॥ ਆਗੈ ਥਾਉਂ ਬਿਦਤ ਨਹਿੰ ਕੋਈ। ਸਿੱਖੀ ਅਲਪ ਹੁਤੀ ਤਿਤ ਜੋਈ। ਯਾਂ ਤੇ ਨਹਿੰ ਕਿਨ ਥਾਨ ਬਨਾਯੋ। ਸਿੰਘਨ ਬਿਖੈ ਨਹੀਂ ਬਿਦਤਾਯੋ ॥ ੩੧ ॥ ਨਗਰ ਆਗਰੇ ਮਾਰਗ ਜੈਨ। ਕਰਿਕੈ ਸੇਧ ਚਲੇ ਗੁਰ ਤੈਨ। ਪੰਥ ਬਿਖੈ ਨਹਿੰ ਕੀਨਿ ਮੁਕਾਮੂ। ਉਤਰੇ ਨਹੀਂ ਕਿਸੀ ਨਰ ਧਾਮੂ ॥ ੩੨ ॥ ਦਿਨ ਪ੍ਰਤਿ ਗਮਨੇ ਜਾਇ ਅਗਾਰੀ। ਉਤਰੈਂ ਜਾਮਨ ਦੇਹਿੰ ਗੁਜ਼ਾਰੀ। ਕੋ ਸਿਖ ਸੰਤ ਮਿਲੈ ਸੁਖ ਪਾਇ।ਸਤਿਗੁਰੁ ਕੇ ਪਗ ਸੀਸ ਨਿਵਾਇ ॥ ੩੩ ॥ ਉਦਾਸੀਨ ਹੁਇ ਸਭਿ ਤੇ ਚਾਲੇ। ਜਰ ਨੀਵੀਂ ਤੁਰਕਾਨ ਬਿਸਾਲੇ[6]। ਤਿਨਹੁੰ

---

[1]ਚਿੱਲੇ ਵਿੱਚ ਜੋੜ ਕੇ। [2]ਸ੍ਰੇਸ਼ਟ ਜਲ। [3]ਅਧੀਨ ਕਰਕੇ। [4]ਬਾਂਗਰ ਦੇਸ਼। [5](ਕਵੀ ਦੀ ਦੱਸਦੇ ਹਨ ਕਿ) ਉਥੇ ਡੇਰਾ ਕੀਤਾ ਅਸੀਂ ਖੋਜਿਆ ਹੈ। [6]ਜੜ ਬੜੀ ਨੀਵੀਂ ਹੈ ਤੁਰਕਾਂ ਦੀ।

ਉਖਾਰਨਿ ਉੱਦਮ ਧਾਰਾ। ਸਿਰ ਪਰ ਦੇ ਕਰਿ ਦੋਸ਼ ਉਦਾਰਾ ॥ ੩੪ ॥
ਕੇਤਿਕ ਦਿਨ ਲਗਿ ਗਮਨੇ ਗਏ। ਅਲਪ ਮਜਲ ਕਰਿ ਨਿਸ ਉਤਰਏ।
ਭੋਜਨ ਤ੍ਰਿਣ ਦਾਨਾ ਰੁ ਨਿਹਾਰੀ। ਮੋਲ ਮੰਗਾਵਹਿੰ ਕਰਹਿੰ ਅਹਾਰੀ॥੩੫॥
ਇਸੀ ਰੀਤਿ ਸਭਿ ਪੰਥ ਪਯਾਨੇ । ਨਗਰ ਆਗਰਾ ਤਬਿ ਨਿਯਰਾਨੇ।
ਤੁਰਕਨਿ ਕੀ ਸੋ ਭੀ ਰਜਧਾਨੀ।। ਬਾਸਹਿ ਚਿਰੰਕਾਲ ਤਿਸ ਥਾਨੀ॥੩੬॥
ਨਿਕਟਿ ਨਿਕਟਿ ਉਪਬਨ ਲਗਵਾਏ। ਖਰੇ ਸਫਲ[1] ਤਰੁਵਰ ਸਮੁਦਾਏ।
ਤੁਰਸ਼ ਮਧੁਰ ਮੇਵੇ ਜਿਨ ਮਹੀਆ। ਰਖਵਾਰੇ ਬੈਠੇ ਜਹਿੰ ਕਹੀਆ ॥੩੭॥
ਕੇਤਿਕ ਦੀਰਘ ਬ੍ਰਿੱਛ ਉਤੰਗ। ਤਿਨ ਪਰ ਬੋਲੈਂ ਅਨਿਕ ਬਿਹੰਗ। ਸਭਿ ਤੇ ਸੁੰਦਰ ਹੁਤੋ ਬਿਸਾਲ। ਬਾਗ਼ ਬਿਲੋਕਨੋ ਗੁਰੂ ਕ੍ਰਿਪਾਲ ॥ ੩੮ ॥ ਬੀਚ ਰੌਂਸ ਜਿਹ ਬਨੀ ਘਨੀ ਹੈ।ਬਨੀ[2] ਬ੍ਰਿਛਨ ਕੀ ਢਲਨ ਸਨੀ ਹੈਂ[3]। ਬੈਠਨਿ ਹੇਤੁ ਸਥੰਡਲ ਮਹਾਂ। ਚਾਰ ਕੋਰ[4] ਜੁਤਿ ਸਿਰਜੇ ਤਹਾਂ ॥ ੩੯ ॥ ਮੰਦਰ ਬਨਨੋ ਬ੍ਰਿੰਦ ਦਰਵਾਜੇ। ਸੁੰਦਰ ਦੇਤਿ ਅਨੰਦ ਬਿਰਾਜੇ[5]। ਤਹਾਂ ਜਾਇ ਉਤਰੇ ਗੁਰ ਪੂਰੇ।ਕਰੈਂ ਬਿਲੋਕਨਿ ਉਪਬਨ ਰੂਰ* ॥੪੦॥ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਆਗਰੇ ਸ਼ਤਿਗੁਰੂ ਆਗਵਨ' ਪ੍ਰਸੰਗ ਬਰਨਨੰ ਨਾਮ ਪੰਚ ਤ੍ਰਿੰਸਤੀ ਅੰਸੂ ॥ ੩੫ ॥ ੩੬. [ਅਯਾਲੀ ਮਿਠਾਈ ਲੈਣ ਗਿਆ ਫੜਿਆ ਗਿਆ]।

ਦੋਹਰਾ ॥ ਉਪਬਨ ਬਿਖੈ ਪ੍ਰਵੇਸ਼ ਭੇ ਪਿਖਿ ਰਮਨੀਕ ਸਥਾਨ। ਉਤਰੇ ਕਰਿ ਕੈ ਹਯ ਖਰੇ ਬੰਧਨ ਕਰਿ ਦਿਢ ਪਾਨ[6] ॥੧॥ ਚੌਪਈ ॥ ਨਿਜ ਨਿਜ ਅਸੁ[7] ਢਿਗ ਸਿਖ ਤਬਿ ਬੈਸੇ । ਚਿਤਵਤਿ-ਗੁਰੂ ਕਰਹਿੰ ਅਬਿ ਕੈਸੇ-। ਦੇਖਹਿੰ ਬਾਗ ਪ੍ਰਭੂ ਬਹੁ ਭਾਂਤੇ । ਇਤ ਕੋ ਆਵਤਿ ਉਤ ਕੋ ਜਾਤੇ ॥ ੨ ॥

[1]ਸਹਿਤ ਫਲਾਂ ਦੇ। [2]ਬਗੀਚੀ। [3]ਫਲਾਂ ਦੇ ਸਹਿਤ ਹੈ। [4]ਕੋਨੇ। [5]ਬਿਰਾਜਦਿਆਂ। [6]ਹੱਥਾਂ ਨਾਲ ਤਕੜੇ ਬੱਧੇ। [7]ਘੋੜੇ।

*ਬਾਗ ਵਿਚ ਜਾਣ ਤੋਂ ਪਹਿਲਾਂ ਭਵਾਃ ਖਾਃ ਨੇ ਇਕ ਹੋਰ ਸਾਖੀ ਦਿੱਤੀ ਹੈ ਤੇ ਆਗਰੇ ਜਾਣ ਦਾ ਪ੍ਰੋਜਨ ਦੱਸਿਆ ਹੈ ਕਿ ਆਗਰੇ ਵਿਚ ਇਕ ਬ੍ਰਿਧ ਮਾਈ ਸ਼ਤਿਗੁਰਾਂ ਦੇ ਦਰਸ਼ਨਾਂ ਦੀ ਉਡੀਕ ਕਰ ਰਹੀ ਸੀ ਉਸਦੀ ਸ਼ਰਧਾ ਪੂਰੀ ਕਰਨ ਤੇ ਇਕ ਹਸਨ ਅਲੀ ਨੂੰ ਆਪਣੀ ਗ੍ਰਿਫਤਾਰੀ ਦਾ ਇਨਾਮ ਦੁਆਉਣ ਲਈ ਆਗਰੇ ਆਏ। ਇਤਿਹਾਸ ਗੁਰੂ ਖਾਃ (ਹਿੰਦੀ) ਨੇ ਲਿਖਿਆ ਹੈ ਕਿ ਇਕ ਪ੍ਰੇਮੀ ਸਿੱਖ ਦੇ ਆਕਰਖਣ ਨਾਲ ਗੁਰੂ ਜੀ ਮਥੁਰਾ ਪੁੱਜੇ ਤੇ ਫਿਰ ਆਗਰੇ ਸਿੱਖਾਂ ਨੂੰ ਕ੍ਰਿਤਾਰਥ ਕਰਕੇ ਦਿੱਲੀ ਆਏ। ਆਗਰੇ ਵਿਚ ਮਾਈ ਥਾਨ ਗੁਰਦੁਆਰਾ ਨਾਵੇਂ ਪਾਤਸ਼ਾਹ ਦਾ ਮੌਜੂਦ ਹੈ, ਇਸ ਮਾਈ ਨੂੰ ਕ੍ਰਿਤਾਰਥ ਕਰਕੇ ਬਾਗ਼ ਵਿਚ ਗਏ ਹਨ ਤੇ ਅਗਲੇ ਅੰਸੂ ਵਿੱਚ ਦੱਸੀ ਘਟਨਾ ਹੋਈ ਹੈ। ਬਾਅਜ਼ੇ ਲੇਖਕਾਂ ਨੇ ਸਿੱਧਾ ਦਿੱਲੀ ਜਾਣਾ ਭੀ ਲਿਖਿਆ ਹੈ।

ਬਹੁਰ ਸਥੰਡਲ ਪਰ ਚਢਿ ਫਿਰੈਂ । ਆਵਨਿ ਜਾਨਿ ਬਾਰਿ ਬਹੁ ਕਰੈਂ । ਬਾਗ਼ ਪੌਰ ਕੀ ਦਿਸ਼ਾ ਬਿਲੋਕਹਿਂ।ਅਪਰ ਦਿਸ਼ਨਿ ਤੇ ਦ੍ਰਿਸ਼ਟੀ ਰੋਕਹਿਂ॥੩॥ ਫਿਰਹਿਂ ਕਦਮ ਪੋਸ਼ੀ[1] ਕਹੁ ਕਰਤੇ । ਉਪਬਨ ਦਰ ਕੋ ਬਹੁਤ ਨਿਹਰਿਤੇ। ਤਿਸ ਛਿਨ ਏਕ ਅਯਾਲੀ ਆਯੋ । ਅਜਾ ਬ੍ਰਿੰਦ ਕੋ ਫਿਰਤਿ ਚਰਾਯੋ ॥੪॥ ਗਮਨਤਿ ਦੇਖਿ ਹਕਾਰਯੋ ਤਾਂਹੀ । ਸੁਨਿ ਗੁਹਾਰ ਚਲਿ ਆਯੋ ਪਾਹੀ । ਦਰਸ਼ਨ ਕਰਿ ਪਗ ਬੰਦਨ ਠਾਨੀ।ਤਬਿ ਗੁਰੁਦੇਵ ਕਹੀ ਮੁਖ ਬਾਨੀ ॥੫॥ 'ਹਮਰੋ ਕਾਮ ਏਕ ਕਰਿ ਆਉ । ਨਿਜ ਮਿਹਨਤ ਲੈ ਕਰਿ ਪੁਨ ਜਾਉ । ਅਜਾ ਬ੍ਰਿੰਦ ਹਮ ਰਹਹਿਂ ਬਿਲੋਕਤਿ । ਰਾਖਹਿਂਗੇ ਚਹੁੰ ਦਿਸ਼ਿ ਤੇ ਰੋਕਤਿ' ॥ ੬॥ ਸੁਨਤਿ ਅਯਾਲੀ ਲਬੁ ਨੇ ਪ੍ਰੇਰਯੋ । ਅਰੁ ਬਡ ਪੁਰਖ ਸੁ ਦਰਸ਼ਨ ਹੇਰਯੋ।ਕਹਤਿ ਭਯੋ'ਦੀਜਹਿ ਫੁਰਮਾਇ।ਕਾਰਜ ਕਰਿਹੌਂ ਜਥਾ ਰਜਾਇ' ॥ ॥੭॥ ਮਾਨੀ ਬਾਤ ਸੁ ਕਰਯੋ ਨਿਹਾਰਨਿ । ਹੁਤੀ ਛਾਪ ਕਰ[2] ਕਰੀ ਨਿਕਾਰਨ । ਜਿਸ ਮਹਿਂ ਬਹੁਤ ਮੋਲ ਕੋ ਹੀਰਾ । ਉਜਲ ਅਸ਼ਟ ਕੋਰ ਕਰਿ ਚੀਰਾ ॥੮॥ ਦਈ ਅਯਾਲੀ ਕੇ ਤਬਿ ਕਰ ਮੈਂ । ਕਹਯੋ ਬਹੁਰ 'ਲੇ ਜਾਹੁ ਨਗਰ ਮੈਂ । ਦੋਇ ਰਜਤਪਣ ਕੋ ਪਕਵਾਨ । ਹੋਇ ਸਨਿਘਧ ਅਧਿਕ ਮਿਸ਼ਟਾਨ ॥ ੯ ॥ ਗਹਿਣੇ ਧਰਹੁ ਛਾਪ ਕੋ ਜਾਵਹੁ । ਸੋ ਅਬਿ ਹੀ ਪੁਰਿ ਤੇ ਲੈਆਵਹੁ'।ਸੁਨਤਿ ਅਯਾਲੀ ਨੇ ਤਬਿਕਹਯੋ।'ਮੋ ਪਰ ਚੀਰ ਸੁ ਜੀਰਣ[3] ਰਹਯੋ ॥ ੧੦ ॥ ਕਿਸ ਮਹਿਂ ਆਨੋਂ ਪਾਇ ਮਿਠਾਈ । ਆਛੀ ਰਹੈ ਲੇਹੁ ਤੁਮ ਖਾਈ' । ਤਬਿ ਗੁਰੁ ਅਪਨੇ ਊਪਰ ਕੇਰਾ।ਹੁਤੋ ਦੁਸ਼ਾਲਾ ਮੋਲ ਬਡੇਰਾ ॥ ੧੧ ॥ ਲਿਯੋ ਉਤਾਰਿ ਦਿਯੋ ਕਰ ਤਾਂਹੀ । 'ਕਹਯੋ ਪਾਇ ਆਨਹੁ ਇਸ ਮਾਂਹੀ । ਬਿਲਮ ਨ ਕੀਜਹਿ ਗਮਨਹੁ ਪੁਰਿ ਮੈਂ ।ਜਾਇ ਖਰੀਦ ਨ ਸੈਕਹੁ ਉਰ ਮੈਂ' ॥ ੧੨ ॥ ਪਟੀ ਕਾਮਰੀ ਬਿਖੈ ਛਪਾਇ[4] । ਚਲਯੋ ਅਯਾਲੀ ਪੁਰਿ ਦਿਸ਼ਿ ਧਾਇ । ਮਤੀਦਾਸ ਥਿਰ ਦੂਰ ਦਿਵਾਨ । ਦੇਖਿ ਕ੍ਰਿਯਾ ਕਿਯ ਕ੍ਰਿਪਾ-

---

[1]ਫਾਰਸੀ ਵਿਚ ਪੋਸ਼ ਕਦਮੀ=ਪੈਰ ਅਰੋ ਧਰਨ ਨੂੰ ਕਹਿੰਦੇ ਹਨ। ਕਵੀ ਜੀ ਨੇ ਇਸ ਦਾ ਭਾਵ ਟਹਿਲਣਾ ਸਮਝਿਆ ਹੈ ਤੇ 'ਕਦਮ ਪੋਸ਼ੀ' ਉਲਟਾ ਕੇ ਬਨਾ ਲਿਆ ਹੈ ਤੇ ਲਿਖਾਰੀਆਂ ਦੀ ਕ੍ਰਿਪਾ ਨੇ 'ਪੋਸ਼ੀ' ਦਾ 'ਪੋਸ਼ੀ' ਕਰ ਦਿੱਤਾ ਹੈ। ਅਗਲੀਆਂ ਪਿਛਲੀਆਂ ਤੁਕਾਂ ਤੋਂ ਭਾਵ ਟਹਿਲਣ ਦਾ ਹੀ ਸਹੀ ਹੋ ਰਿਹਾ ਹੈ। ਕਈ ਗਜਾਨੀ ਇਸਨੂੰ 'ਕਦਮ ਬੋਸੀ=ਪੈਰ ਚੁੰਮਣਾ' ਸਮਝਦੇ ਹਨ, ਪੈਰ ਚੁੰਮਣ ਦਾ ਭਾਵ ਏਥੇ ਅਪ੍ਰਸੰਗਕ ਹੈ। [2]ਹੱਥ ਦੀ ਛਾਪ (ਸ਼ੋ)। [3]ਪੁਰਾਣਾ। [4]ਪਾਟੀ ਹੋਈ ਕੰਬਲੀ ਵਿਚ (ਦੁਸ਼ਾਲਾ) ਛੁਪਾਕੇ।

ਨਿਧਾਨ[1] ॥੧੩॥ ਆਇ ਸਮੀਪ ਬੂਝਿਬੋ ਕੀਨਿ। 'ਕਹਾਂ ਰੈਕ ਕੇ ਕਰ ਤੁਮ ਦੀਨ? ਕਹਾਂ ਪਠਨੋ, ਕਜਾ ਲਜਾਵਨਿ ਕਰੈ ? ਗਮਨਨੋਂ ਨਗਰ ਛਿੱਪ੍ਰਤਾ ਧਰੈ'॥੧੪॥ਸੁਨਿ ਸਤਿਗੁਰ ਤਿਹ ਸਕਲ ਬਤਾਈ। 'ਹਮ ਕੌ ਛੁਧਾ ਲਗੀ ਅਧਿਕਾਈ। ਕੁਛ ਪਕਵਾਨ ਮੰਗਾਵਨ ਠਾਨਾ। ਤੁਮ ਭੀ ਛੁਧਤਿ ਕੀਜਿ-ਯਹਿ ਖਾਨਾ' ॥ ੧੫ ॥ ਮਤੀਦਾਸ ਬੋਲਨੋ ਕਰ ਜੋਰਿ। 'ਮੁਝ ਢਿਗ ਹੁਤੇ ਰਜਤਪਣ ਔਰ। ਸੋ ਪਠਿ ਦੇਤਿ ਛਾਪ ਕਨੋਂ ਦਈ। ਜਿਸ ਮਹਿੰ ਬੱਜ੍ਰ[2] ਮੋਲ ਬਹੁ ਮਈ ॥ ੧੬ ॥ ਬਹੁਰ ਦੁਸ਼ਾਲਾ ਬਿਗਰਹਿ ਰੰਗ। ਰਹੈ ਨ ਅਸ ਜੋ ਪਹਿਰਹੁ ਅੰਗ। ਅਪਨ ਬਸਤ੍ਰ ਲੈ ਕਰਿ ਸਿਖ ਜਾਤੇ। ਆਨਤਿ ਛਿੱਪ੍ਰ ਜਥਾ ਰੁਚਿ ਖਾਤੇ' ॥੧੭॥ ਸੁਨਿ ਗੁਰ ਕਹਨੋ 'ਬਿਲਮ ਇਮ ਲਾਗਤਿ।ਪੁਰਿ ਗਜਾਤਾ ਭੇਜਨੋ,ਗਾ ਭਾਗਤਿ[3]। ਖੁਰਜੀ ਖੋਲਿ ਰਜਤਪਣ ਲੇਤਿ। ਸਿਖ ਸੁਚੇਤ ਕਰਿ[4] ਤਿਸ ਕੇ ਦੇਤਿ ॥ ੧੮ ॥ ਗਰੀ ਬਜਾਰ ਨਹੀਂ ਜਿਨ ਹੇਰਾ। ਆਵਤਿ ਜਾਤੇ ਲਾਗਤਿ ਦੇਰਾ'। ਬਾਕ ਅਪੂਰਬ ਗੁਰ ਕੇ ਸੁਨਿਕੈ। ਤੂਸ਼ਨਿ ਠਾਨਿ ਰਹਯੋ ਮਨ ਗੁਨਿ ਕੈ ॥ ੧੯ ॥–ਇਨਹੁੰ ਕਹੀ ਨਹਿੰ ਕਬਿਹੂੰ ਐਸੇ। ਕਹਾਂ ਛੁਧਾ ਅਰੁ ਬੋਲਹਿੰ ਕੈਸੇ। ਕੋ ਜਾਨਹਿੰ ਕਜਾ ਰਚਨਾ ਰਚੀ ! ਦਈ ਛਾਪ ਹੀਰਾ ਬਿਚ ਖਚੀ–॥ ੨੦ ॥ ਬਿਸਮਤ ਸਿੱਖਨਿ ਸੰਗ ਸੁਨਾਇ।ਸਤਿ-ਗੁਰੁ ਫੇਰਨੋ ਅਪਰ ਸੁਭਾਇ। ਬੰਧਿ ਤੁਰੰਗ ਤਰੋਵਰ ਸਾਥ। ਬੈਠੇ ਆਇ ਸਕਲ ਢਿਗ ਨਾਥ॥੨੧॥ਸ਼੍ਰੀ ਮੁਖ ਤੇ ਐਸੇ ਫੁਰਮਾਇ।'ਰਹੀਅਹਿ ਪਿਖਤਿ ਅਜਾ[5] ਸਮੁਦਾਇ। ਚਲੀ ਨ ਜਾਇੰ ਗਰੀਬ ਅਯਾਲੀ।ਆਵਤਿ ਲਗਿ ਸਭਿ ਰਖਹੁ ਸੰਭਾਲੀ'॥੨੨॥ਤਬਿ ਸਿੱਖਨਿ ਮਾਨਨੋਂ ਕਰ ਜੋਰਿ। ਦੇਖਤਿ ਰਹੇ ਅਜਾ ਕੀ ਓਰ। ਅਬਹਿ ਅਯਾਲੀ ਕੋ ਜੁ ਬ੍ਰਿਤਾਂਤ।ਸੁਨੀਅਹਿ ਗਨ ਸ਼੍ਰੋਤਾ ਅਵਿਦਾਤ ॥ ੨੩ ॥ ਲੈ ਕਰਿ ਛਾਪ ਦੁਸ਼ਾਲਾ ਗਯੋ। ਬਡੋ ਬਜ਼ਾਰ ਪ੍ਰਵੇਸ਼ਤਿ ਭਯੋ। ਦੇਖੀ ਜਾਇ ਹਾਟ ਹਲਵਾਈ। ਜਹਿੰ ਨਾਨਾ ਬਿਧਿ ਬਿੰਦ ਮਿਠਾਈ॥ ੨੪॥ਖਰੋ ਹੋਇ ਕਰਿ ਹਾਥ ਉਭਾਰਾ। ਦੇਤਿ ਮੁੰਦਰੀ ਬਚਨ ਉਚਾਰਾ।'ਇਹ ਰਾਖਹੁ ਗਹਿਣਾ ਢਿਗ[6] ਲੈਹੌਂ।ਦੋਇ ਰਜਤਪਣ ਸੋਦਾ ਦੈ ਹੌਂ'॥੨੫॥ਜਥਹਿ ਬਾਨੀਅਹਿ ਕਰ ਮਹਿੰ ਲੀਨਿ।ਬਹੁ ਮੋਲਾ ਪਿਖਿ ਹੀਰਾ ਚੀਨਿ। ਮਨ ਬਿਸ-

---

[1]ਕੀਤੀ ਕਿਰਿਆ ਗੁਰਾਂ ਦੀ ਦੇਖਕੇ। [2]ਹੀਰਾ। [3]ਭੱਜਾ ਗਿਆ ਹੈ। [4]ਸਿਖ ਨੂੰ ਸਾਵਧਾਨ ਕਰਦੇ(ਭਾਵ ਸ਼ਹਿਰ ਦੇ ਪਤੇ ਦੱਸਦੇ)। [5]ਬੱਕਰੀਆਂ। [6]ਇਹ ਅਪਨੇ ਪਾਸ ਗਹਿਣੇ ਰੱਖ ਲਵੇ।

ਮਾਨਨੋ ਬੂਝਨਿ ਠਾਨਨੋਂ। 'ਇਹ ਤੈਂ ਕਹੁ ਕਹਾਂ ਤੇ ਆਨਨੋਂ॥੨੬॥ਕਿਸ ਉਮਰਾਵ ਹਾਥ ਕੀ ਅਹੈ। ਤੋਹਿ ਉਚਿਤ ਨਹਿੰ,ਕਿਮ ਤੂੰ ਕਹੈਂ[1]। ਤਸਕਰ ਕਰਿ ਚੋਰੀ ਕਹੁ ਲਯਾਯਹੁ। ਕੈ ਖੈਚਕ[2] ਹਤਿ ਕਰਿ ਕਿਸ ਆਯਹੁ ॥੨੭॥ ਕਹੁ ਸਾਚ ਨਤੁ ਦੇਉਂ ਗਹਾਇ।ਇਹ ਸੌਦਾ ਮੋਕਹੁ ਦੁਖਦਾਇ'। ਭਰਤਿ ਅਯਾਲੀ ਸਕਲ ਸੁਨਾਯੋ। 'ਇਕ ਉਮਰਾਵ ਬਾਗ਼ ਮਹਿੰ ਆਯੋ ॥ ੨੮ ॥ ਦੇ ਮੋਕਹੁ ਹਿਤ ਪਠਨੋ ਮਿਠਾਈ। ਨਹਿੰ ਚੋਰੀ ਕਰਿ ਮੈਂ ਇਹ ਪਾਈ। ਦੇਹਿ ਰਜਤਪਣ ਤਬਿ ਇਹ ਲੈਹੈ[3]। ਛੁਧਿਤ ਛਿੱਪੂ, ਇੱਛਤ ਸੋ ਖੈ ਹੈ[4]' ॥ ੨੯ ॥ ਧੀਰਜ ਬਾਕ ਸੁਨੇ ਹਲਵਾਈ। ਗਹੀ ਤਰਾਜੂ ਤੁਲਨਿ ਮਿਠਾਈ। ਜਬਹਿ ਤੋਲ ਕਰਿ ਪਾਵਨ ਲਾਗਾ। ਪੱਲਾ ਕਰਨੋ ਦੁਸ਼ਾਲੇ ਆਗਾ ॥ ੩੦ ॥ ਪਿਖਤਿ ਅਚੰਭੋ ਹੁਇ ਹਲਵਾਈ।-ਇਹ ਮੂਰਖ ਕਯਾ ਕਰਹਿ ਬੁਰਾਈ। ਬਸਤ੍ਰ ਹਜ਼ਾਰ ਰਜਤਪਣ ਕੇਰਾ। ਹਿਤ ਪਕਵਾਨ ਬਿਗਾਰ ਬਡੇਰਾ ॥ ੩੧ ॥ ਸਹੀ ਚੋਰ ਇਹ ਜਾਨਨੋਂ ਜਾਇ। ਕੋ ਮਾਲਿਕ ਅਸ ਬਸਤ੍ਰ ਗਵਾਇ। ਬਡ ਮੂਰਖ ਕੀਮਤਿ[5] ਨਹਿੰ ਜਾਨਹਿੰ। ਲਯਾਇ ਚੁਰਾਇ ਬਿਗਾਰਨਿ ਠਾਨਹਿੰ-॥ ੩੨ ॥ ਉਠਨੋ ਹਾਟ ਪਰ ਤੇ ਹਲਵਾਈ।ਗਹੀ ਭੁਜਾ ਦਿਢ ਭਾਜ ਨ ਜਾਈ। ਜਹਿੰ ਚਬੂਤਰਾ ਬਡ ਕੁਤਵਾਲੀ[6]। ਤਹਿੰ ਲੇ ਗਮਨਨੋ ਤ੍ਰਸਤਿ ਬਿਸਾਲੀ॥ ੩੩॥ਬ੍ਰਿੰਦ ਨਰਨਿ ਮੈਂ ਥਿਰ ਕੁਤਵਾਲ।ਪਕਰਹਿ ਚੋਰ ਧਾਰ ਜਹਿੰ ਜਾਲ। ਤਿਹ ਠਾਂ ਠਾਂਢੇ ਹੋਇ ਪੁਕਾਰਾ। 'ਸੁਨਿ ਅਦਾਲਤੀ ਕਾਜ! ਹਮਾਰਾ ॥ ੩੪ ॥ ਇਹ ਖੈਚਕ ਕੈ ਤੁਸਕਰ ਕੋਈ।ਵਸਤੁ ਅਜਾਇਬ ਹੈਂ ਢਿਗ ਦੋਈ। ਗਹਿਨੇ ਧਰਨਿ ਹੇਤੁ ਇਹ ਲਯਾਯੋ।ਅਸਮੰਜਸ ਪਿਖਿ ਮੈਂ ਲਖਿਪਾਯੋ॥੩੫॥ ਮਮ ਸਿਰ ਦੋਸ਼ ਨ ਆਵੈ ਕੋਈ। ਤੁਮ ਹਦੂਰ ਕੀਨਿ ਮੈਂ ਸੋਈ। ਕਰਿ ਲਿਹੁ ਨਿਰਨੈ ਹੁਇ ਜਿਸ ਭਾਂਤੀ। ਤਸਕਰ, ਬਾਟਪਾਰ ਕਿਹ ਘਾਤੀ[7] ॥ ੩੬ ॥ ਇਮ ਕਹਿ ਦੋਨੋਂ ਛਾਪ ਦੁਸ਼ਾਲਾ। ਧਰਿ ਦੀਨੋ ਸਭਿ ਮਹਿੰ ਤਿਸ ਕਾਲਾ। ਪਿਖਿ ਕੁਤਵਾਲ ਬਿਸਾਲੀ ਮੋਲ। ਤਾੜਨੋ ਕਹਿ ਕਰਿ ਕ੍ਰੂਰ ਜਿ ਬੋਲ ॥ ੩੭ ॥ 'ਕਹੁ ਸਾਚ ਨਤੁ ਦੈ ਹੌਂ ਫਾਂਸੀ। ਕਹਿੰ ਤੇ ਆਨੇ[8] ਘਾਤ

---

[1]ਕਿਵੇਂ ਤੂੰ ਕਹਿੰਦਾ ਹੈ ਕਿ (ਗਹਿਣੇ ਰੱਖ ਲੈ)। [2](ਤੂੰ) ਠੱਗ ਹੈਂ। [3]ਰੁਪਏ ਦੇਕੇ ਓਹ ਵਾਪਸ ਲੈ ਲਏਗਾ। [4]ਭੁੱਖਾ ਹੋਣ ਕਰਕੇ ਛੇਤੀ ਖਾਣ ਦੀ ਇੱਛਾ ਕਰਦਾ ਹੈ। [5]ਮੁੱਲ (ਦੁਸ਼ਾਲੇ) ਦਾ। [6] ਕੁਤਵਾਲੀ ਦਾ ਚਬੂਤਰਾ। [7]ਤੇਰੇ ਸਾਹਮਣੇ। [8]ਥਾਂ ਵੀ ਕਿਸੇ ਦੇ ਮਾਰਨ ਵਾਲਾ।

ਬਿਸਾਸੀ[1]। ਸਕਲ ਖੋਜ ਕੋ ਦੇਹੁ ਬਤਾਇ। ਨਾਂਹਿ ਤ ਪ੍ਰਾਨ ਤੁਰਤ ਤੁਵ ਜਾਇੰ'॥੩੯॥ਸਭਿ ਨਰ ਤਿਸਕੇ ਮੁਖ ਕੋ ਹੇਰਤਿ।ਸੁਨਿਬੇ ਹੇਤੁ ਕਹਨਿ ਕੋ ਪ੍ਰੇਰਤਿ। ਝੂਸਤਿ ਬਿਸਾਲ ਅਯਾਲੀ ਬੋਲਯੋ। 'ਚੋਰ ਨਹੀਂ ਮੈਂ ਕਿਸ ਘਰ ਫੋਲਯੋਂ[2] ॥ ੩੯ ॥ ਨਹਿੰ ਬਟਵਾਰ ਨ ਬੰਚਕ ਕੋਈ। ਸੁਨਿਯਹਿ ਬ੍ਰਿਥਾ ਜਥਾ ਇਹ ਹੋਈ। ਅਜਾ ਚਰਾਵੰਤ ਵਹਿਰ ਫਿਰੰਤਾ। ਆਯੋ ਉਪਬਨ ਨਿਕਟਿ ਤਿਖੰਤਾ ॥ ੪੦ ॥ ਤਹਿੰ ਉਮਰਾਵ ਮਹਾਨ ਸਮਾਨਾ। ਉਤਰਯੋ ਆਨਿ ਤੁਰਤ ਹੀ ਜਾਨਾ। ਆਵਤਿ ਮੋ ਕਹੁ ਨਿਕਟਿ ਬੁਲਾਯੋ। ਦੀਨਿ ਮੁੰਦਰੀ ਹਾਥ, ਅਲਾਯੋ॥੪੧॥–ਇਸ ਕੋ ਧਰਿ[3] ਲੇ ਆਉ ਮਿਠਾਈ। ਬੀਚ ਦੁਸ਼ਾਲੇ ਲੇਹੁ ਪਵਾਈ–। ਆਨਿ ਉਤਾਇਲ ਮੈਂ ਇਸ ਦੀਨੀ। ਲਖਿ ਕਰਿ ਤਸਕਰ ਭੁਜ ਗਹਿ ਲੀਨੀ[4] ॥ ੪੨॥ ਬਰਜਿ ਬਰਜਿ ਮੈਂ ਇਹ ਸਮੁਝਾਯੋ। ਨਾਹਕ ਜਬਰੀ ਤੋ ਗਹਿ ਲਯਾਯੋ। ਉਪਬਨ ਬਿਖੈ ਖਸ਼ਟ ਅਸਵਾਰ। ਜਾਨਹੁ ਤਸਕਰ ਕੈ ਬਟਪਾਰ॥ ੪੩ ॥ ਕੈ ਕਿਸ ਥਲ ਕੋ ਬਡ ਸਰਦਾਰ। ਸਾਧੁ ਅਸਾਧੁ ਲੇਹੁ ਨਿਰਧਾਰ। ਕਹੋਂ ਨ ਕੂਰ, ਹੇਰਿ ਤਿਨ ਲੀਜਹਿ।ਬੂਝਹੁ ਚਲਿ ਕਰਿ ਨਿਰਨੈ ਕੀਜਹਿ ॥੪੪॥ ਮੋ ਮਹਿੰ ਦੋਸ਼ ਹੋਇ ਜੋ ਕੋਈ। ਚਹਹੁ ਸਾਸਨਾ ਦੀਜਹਿ ਸੋਈ'। ਇਮ* ਸੁਨਿ ਸਭਿ ਹੀ ਲਖਯੋ ਅਯਾਲੀ। ਨਿਰਨੇ ਕਰਿਬੋ ਚਹਯੋ ਬਿਸਾਲੀ ॥੪੫॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਅਯਾਲੀ' ਪ੍ਰਸੰਗ ਬਰਨਨੰ ਨਾਮ ਖਸ਼ਟ ਤ੍ਰਿੰਸਤੀ ਅੰਸੂ ॥੩੬॥

੩੭. [ਅਪਣੇ ਆਪ ਨੂੰ ਹਵਾਲੇ ਕੀਤਾ]।

ਦੋਹਰਾ ॥ ਸੁਨਿ ਅਦਾਲਤੀ[5] ਸਭਿਨਿ ਮਹਿੰ ਸਾਚ ਲਖਨਿ ਕੋ ਹੇਤੁ। ਜੁਗਲ ਸਿਪਾਹੀ ਸੋਂ ਕਹਯੋ 'ਗਮਨਹੁ ਸੰਗ ਸੁਚੇਤ ॥ ੧ ॥ ਚੌਪਈ ॥ ਉਪਬਨ ਬਿਖੈ ਜਾਹੁ ਇਸ ਸੰਗ। ਪਿਖਹੁ ਤਹਾਂ ਅਸਵਾਰਨਿ ਢੰਗ। ਨਾਉਂ ਗਾਉਂ ਬੂਝਹੁ ਸਭਿ ਭਾਂਤੀ। ਆਵਨਿ ਜਾਨਿ ਕਹਾਂ ਕੋ, ਜਾਤੀ[6]? ॥ ੨ ॥ ਕਿਸ ਥਲ ਕੋ ਹੁਇ ਹੈਂ ਸਰਦਾਰ ?। ਨਾਂਹਿ ਤ ਲਖੇ ਪਰਹਿੰ ਬਟਪਾਰ। ਮਾਲ ਖਸੋਟਨਿ ਕਿਸ ਕੋ ਆਏ। ਬੈਠਿ ਵਹਿਰ ਜਿਨ ਅਸਨ ਮੰਗਾਏ॥੩॥ ਜਿਮ ਭਾਜਹਿ ਨਹਿੰ,ਸੋ ਗਤਿ ਕੀਜੈ।ਭੇਦ ਮਧੁਰ ਬਾਕਨਿ ਤੇ ਲੀਜੈ। ਇਕ ਤਹਿੰ

[1]ਹੇ ਵਿਸਾਹ ਘਾਤ ਕਰਨੇ ਵਾਲੇ। [2]ਮੈਂ ਚੋਰ ਹੋਕੇ ਕਿਸੇ ਦੇ ਘਰ ਚੋਰੀ ਨਹੀਂ ਕੀਤੀ। [3](ਗਹਿਣੇ) ਧਰਿਕੇ। [4](ਇਸ ਹਲਵਾਈ ਨੇ ਮੇਰੀ) ਬਾਂਹ ਫੜ ਲਈ ਹੈ। [5]ਪਿਛਲੇ ਅੰਸੂ ਦੇ ਅੰਕ ੩੪ ਤੋਂ ਅਦਾਲਤੀ ਤੋਂ ਮੁਰਾਦ 'ਕੁਤਵਾਲ' ਸਹੀ ਹੋ ਰਹੀ ਹੈ। [6]ਕਿਸ ਜਾਤ ਦੇ ਹਨ।

*ਪਾਃ–ਜਬਿ।

ਰਹਹੁ ਸ਼ੀਘ੍ਰ ਇਕ ਆਵੈ। ਜਥਾ ਹੋਇ ਤਿਮ ਆਨਿ ਸੁਨਾਵੈ' ॥੪॥ ਕਰਨੋ ਅਗਾਰੀ ਤਬਹਿ ਅਘਾਲੀ। ਚਲੇ ਸਿਪਾਹੀ ਸਾਥ ਉਤਾਲੀ। ਖੜਗ ਸਿਪਰ ਜਿਨ ਧਾਰਨਿ ਕੀਨਿ। ਉਪਬਨ ਕੋ ਗਮਨੇ ਸੰਗ ਲੀਨ ॥ ੫ ॥ ਆਵਤਿ ਦੇਖਿ ਦੂਰ ਤੇ ਜਬੈ। ਮਤੀਦਾਸ ਇਮ ਬੋਲਨੋ ਤਬੈ। 'ਪਠਨੋ ਆਪ ਕੋ ਆਵਤਿ ਸੋਈ।ਆਨਨੋ ਅਸਨ ਭਿ ਨਾਂਹਿਨ ਜੋਈ'॥੬॥ਸਭਿਨਿ ਸੁਨਾਵਤਿ ਸਤਿਗੁਰ ਕਹਨੋ। 'ਆਵਤਿ ਉਹੀ ਠੀਕ ਤੁਮ ਲਹਨੋ। ਤਊ ਜਾਨੀ-ਅਹਿ ਬਨਨੋ ਕੁਮੂਤ।ਆਨੇ ਸੰਗ ਦੋਇ ਜਮਦੂਤ ॥੭॥ ਨਹਿ ਸੌਦਾ ਆਨਨੋਂ ਇਮ ਲਖੀਯਤਿ। ਅੱਗ੍ਰ ਜੁਗਨਿ ਕੇ ਛੁਛੇ ਪਿਖੀਯਤਿ[1]'। ਸੁਨਿ ਕੈ ਮਤੀਦਾਸ ਤੇ ਆਦਿ। ਗੁਰੁ ਚਰਿੱਤ੍ਰ ਤੇ ਭੇ ਬਿਸਮਾਦਿ ॥ ੮ ॥–ਪਾਨ ਅਘਾਲੀ ਕੋ ਪਕਵਾਨ। ਅਨਵਾਵਨਿ ਕਰਿ ਚਾਹਤਿ ਖਾਨ। ਜੋ ਨਿਤ ਸੁਚਿ ਸੋਂ ਕਰਤਿ ਅਹਾਰ। ਅਬਿ ਬਿਲੋਕਿ ਕਮਾ ਕੀਨਿ ਉਚਾਰ ॥ ੯ ॥ ਦੋ ਜਮਦੂਤ ਆਵਤੇ ਸਾਥ। ਕਹਾਂ ਰਚੀ ਗਤਿ ਇਸ ਬਿਧਿ ਨਾਥ–। ਕਰਹਿੰ ਬਿਚਾਰਨਿ ਕੋ ਬਹੁ ਬਾਰੀ। ਨਹਿੰ ਬੋਲੇ, ਪੂਣ ਗੁਰੁ ਅਨੁਸਾਰੀ[2] ॥੧੦॥ ਬ੍ਰਿਧ ਕੋ ਬੀਸ ਸਾਧੁ ਗੁਰਦਿੱਤਾ। ਹੋਨਹਾਰ ਪਰ ਮਨ ਦ੍ਰਿੜ ਕਿੱਤਾ।–ਜੋ ਗੁਰ ਕਰਹਿੰ ਭਲੀ ਸਭਿ ਹੋਇ। ਕੋਟਿ ਜਤਨ ਤੇ ਮਿਟਹਿ ਨ ਸੋਇ–॥ ੧੧ ॥ ਇਮੀਲਖਿ ਕੈ ਤੁਸ਼ਨਿ ਹੁਇ ਰਹਨੋ। ਭਲੀ ਕਿ ਬੁਰੀ ਨਹੀਂ ਬਚ ਕਹਨੋ। ਇਤਨੇ ਮਹਿੰ ਪਹੁੰਚੇ ਚਲਿ ਤੀਨੋ। ਉਪਬਨ ਬਿਖੈ ਪ੍ਰਵੇਸ਼ਨਿ ਕੀਨੋ ॥੧੨॥ ਖਰੇ ਹਜ਼ੂਰ ਗੁਰੂ ਕੇ ਹੋਇ। ਬੂਝੇ 'ਕਿਤ ਤੇ ਹਹੁ ਤੁਮ ਕੋਇ?। ਕਹਾਂ ਨਾਮ ਕਿਸ ਗ੍ਰਾਮ ਬਸੰਤੇ?। ਕਿਤ ਤੇ ਆਇ ਕਹਾਂ ਗਮਨੰਤੇ' ॥੧੩॥ ਸੁਨਿ ਬੋਲੇ ਸਤਿਗੁਰੂ ਸੁਖਧਾਮੂ। 'ਤੇਗਬਹਾਦੁਰ ਹੈ ਹਮ ਨਾਮੂ। ਸ਼੍ਰੀ ਨਾਨਕ ਕੀ ਕਰੁਨਾ ਅਹੈ। ਯਾਂਤੇ ਗੁਰੂ ਜਗਤ ਮੈਂ ਕਹੈਂ ॥੧੪॥ ਬਿਚਰਹਿੰ ਜਿਤ ਕਿਤ ਸਹਿਜ ਸੁਭਾਇ। ਥਿਰ ਹੁਇ ਬਸਹਿੰ ਨਹੀਂ ਇਕ ਥਾਇੰ'। ਇਮ ਸੁਨਿ ਕੈ ਗੁਰ ਤੇ ਤਿਸ ਠੌਰਾ। ਗਮਨਨੋ ਏਕ ਸਿਪਾਹੀ ਦੌਰਾ॥੧੫॥ ਸੰਗ ਅਘਾਲੀ ਕੋ ਇਕ ਖਰਨੋ।ਪ੍ਰਭੁ ਨੇ ਤਬਹਿ ਬੁਝਿਬੋ ਕਰਨੋ।'ਛਾਪ ਦੁਸ਼ਾਲਾ ਕਹਾਂ ਮਿਠਾਈ। ਨਹਿੰ ਆਨਨੋ ਕਛੁ ਨਿਕਟਿ ਇਥਾਈ[3]' ॥੧੬ ॥ ਸੁਨਿ ਕਰ ਜੋਰਿ ਕਹਨੋ ਤਿਸ ਕਾਲਾ। 'ਗਹਨੋ ਬਾਨੀਏ ਦੇਖਿ ਦੁਸ਼ਾਲਾ। ਚਲਿ ਚਬੂਤਰੇ ਮਹਿੰ ਪਹੁੰ-

[1]ਦੋਹਾਂ ਅੱਗੇ ਇਹ ਖਾਲੀ ਆਂਵਦਾ ਦਿਖਾਈ ਦਿੰਦਾ ਹੈ। [2]ਗੁਰਾਂ ਦੇ ਅਨੁਸਾਰ ਰਹਿਣ ਦਾ (ਪਹਿਲੋਂ) ਪ੍ਰਣ ਕੀਤਾ ਹੋਯਾ ਸੀ। [3]ਇੱਥੇ।

ਚਾਯੋ।ਛੀਨ ਮੋਹਿ ਤੇ ਤਹਾਂ ਰਖਾਯੋ॥੧੭॥ਹੀਰਾ ਹੇਰਿ ਮੁੰਦਰੀ ਮਾਂਹੀ। ਧਰਿ ਅਦਾਲਤੀ ਅਪਨੇ ਪਾਹੀ।ਨਿਰਨੇ ਕਰਨਿ ਹੇਤੁ ਪਠਿ ਦੇਇ।ਇਕ ਤੋ ਗਯੋ ਬੂਝ ਕਰਿ ਸੋਇ॥੧੮॥ਇਮ ਮੋਕਉ ਮੁਸ਼ਕਲ ਬਨਿ ਗਈ। ਅਬਿ ਗਮਨੋਂ ਸਭਿ ਹੀ ਕਹਿ ਦਈ[੧]।ਜਾਇ ਅਯਾਲੀ ਅਜਾ ਸਮ੍ਹਾਰੀ। ਗਯੋ ਸਿਪਾਹੀ ਸਕਲ ਉਚਾਰੀ॥੧੯॥'ਸੋਢੀ ਸ਼੍ਰੀ ਗੁਰ ਤੇਗਬਹਾਦਰ।ਮਾਨਤਿ ਸਭਿ ਹਿੰਦੂ ਜਿਹ ਸਾਦਰ। ਛਾਪ ਦੁਸ਼ਾਲਾ ਹੈ ਤਿਨ ਕੇਰਾ। ਖਟ ਅਸਵਾਰ ਸੰਗ ਤਿਹ ਹੇਰਾ[੨] ॥ ੨੦ ॥ ਸੁਨਿ ਅਦਾਲਤੀ ਉਰ ਹਰਖਾਨਾ। ਔਚਕ ਭਲੋ ਆਪਨੋ ਜਾਨਾ।–ਜਿਸ ਕੇ ਹਿਤ ਖੋਜਤਿ ਬਹੁ ਦੇਸ਼। ਗਹਿਨ ਸ਼ਾਹੁ ਨਿਤ ਚਹੈ ਵਿਸ਼ੇਸ਼ ॥ ੨੧ ॥ ਆਇ ਅਚਾਨਕ ਹੀ ਅਬਿ ਗਯੋ। ਖੋਜੈ ਕਹੂੰ ਨ ਪ੍ਰਾਪਤਿ ਭਯੋ। ਗਹਿ ਕਰਿ ਸੁਧਿ ਕੋ ਦੇਹਿੰ ਪਠਾਈ। ਸ਼ਾਹੁ ਪ੍ਰਸੰਨ ਹੋਹਿ ਅਧਿਕਾਈ –॥ ੨੨ ॥ ਇਮ ਠਹਿਰਾਇ ਬਿਚਾਰਤਿ ਔਰੇ ।–ਮਮ ਢਿਗ ਅਹੈਂ ਸਿਪਾਹੀ ਥੋਰੇ–। ਕਿਲੇ ਦਾਰ ਕੇ ਪਹੁੰਚਨੋ ਪਾਸ । ਸਰਬ ਬਾਰਤਾ ਕਰੀ ਪ੍ਰਕਾਸ਼ ॥ ੨੩ ॥ 'ਤੁਝ ਮੁਝ ਪਰ ਪ੍ਰਸੰਨ ਹੈ ਸ਼ਾਹੂ। ਔਚਕ ਆਇ ਗਯੋ ਗੁਰ ਪਾਹੂ। ਜਿਸ ਹਿਤ ਕਈ ਬਾਰ ਪਰਵਾਨੇ। ਆਏ ਹੁਤੇ ਪਠੇ ਤਬਿ ਜਾਨੇ। ੨੪ ॥ ਇਸੀ ਰੀਤਿ ਸਭਿ ਦੇਸ਼ਨਿ ਮਾਂਹੀ। ਸ਼ਾਹੁ ਤਗੀਦ; ਪਾਇ ਕਿਤ ਨਾਂਹੀ[੩] । ਪੂਰਬ ਉੱਤਰ ਪਸ਼ਚਮ ਦੱਛਣ। ਖੋਜਤਿ ਰਹੇ ਨ ਲਹਨੋ ਬਿਚੱਛਣ[੪] ॥ ੨੫ ॥ਸੋ ਤੁਮ ਢਤੇ ਲੇਹੁ ਇਸ ਕਾਲਾ।ਗਹਿ ਲੀਜਹਿ ਗੁਰ ਕੋ ਦਰਹਾਲਾ[੫]। ਸੁਖ ਸੋਂ ਰਾਖਹੁ ਦੁਰਗ ਮਝਾਰੇ। ਸੁਧਿ ਪਠਿ ਦੇਹੁ ਸ਼ਾਹੁ ਕੇ ਦ੍ਵਾਰੇ' ॥ ੨੬ ॥ ਕਹਿ ਸੁਨਿ ਕਰਿ ਦੋਨਹੁੰ ਹਰਖਾਏ। ਬ੍ਰਿੰਦ ਸਿਪਾਹੀ ਕਰਿ ਇਕ ਥਾਏਂ।ਚਲਨੋ ਦੁਰਗਪਤਿ ਅਰੁ ਕੁਤਵਾਲ। ਬੋਲਤਿ ਮੋਦਤਿ ਕਰਤਿ ਉਤਾਲ॥ ੨੭ ॥ ਜੋ ਉਪਬਨ ਕੀ ਹੈ ਦਿਸ਼ਿ ਚਾਰ[੬] । ਪਠੇ ਚਾਰ ਸੈ ਤਹਿੰ ਅਸਵਾਰ। 'ਬਨਿ ਸੁਚੇਤ ਹੁਜਹਿ ਸਭਿ ਠਾਢੇ। ਹੋਹਿ ਨ ਅਸ ਭਾਜੈ ਬਨਿ ਗਾਢੇ ॥ ੨੮ ॥ਵਹਿਰ ਬਾਗ਼ ਤੇ ਥਿਰ ਸਭਿ ਰਹੋਯਹਿ।ਨਿਕਸਿ ਨ ਭਾਜਹਿ ਦਿਢ ਹ੍ਵੈ ਲਹੀਯਹਿ'। ਆਪ ਪ੍ਰਵੇਸ਼ੇ ਅੰਤਰ ਜਾਇ। ਲਿਏ ਸੰਗ ਮਾਨਵ ਸਮੁਦਾਇ ॥ ੨੯ ॥ ਸਤਿਗੁਰ ਬੈਠੇ ਜਾਇ ਨਿਹਾਰੇ। ਦੋਨਹੁੰ ਠਾਢੇ ਭਏ

[੧](ਮੈਂ) ਹੁਣ ਜਾਂਦਾ ਹਾਂ, ਸਾਰੀ ਗਲ ਮੈਂ ਦੱਸ ਦਿੱਤੀ ਹੈ। [੨]ਅਸਵਾਰਾਂ ਸਮੇਤ ਤਿਨ੍ਹਾਂ ਛੈਆਂ ਨੂੰ ਵੇਖਿਆ। [੩](ਪਰ) ਲੱਭੇ ਨਹੀਂ ਸਨ ਕਿਤੇ ਭੀ। [੪]ਚਤੁਰਾਂ ਨੂੰ ਨਾ ਲੱਭੇ (ਅ)। ਚਤੁਰ (ਗੁਰੂ ਜੀ ਨੂੰ) ਨਾ ਲੱਭ ਸਕੇ। [੫]ਛੇਤੀ। [੬]ਚਾਰ ਪਾਸੇ।

ਅਗਾਰੇ। ਬੂਝਨਿ ਲਗੇ 'ਗੁਰੂ ਤੁਮ ਅਹੋ? ਨਾਮ ਸਮੇਤ ਹਮਹਿ ਸਭਿ ਕਹੋ ॥ ੩੦ ॥ ਹਿੰਦੂ ਜਨ ਕੇ ਪੂਜ ਕਹਾਵਹੁ? ਅਪਨੋ ਬਰਨ ਸਥਾਨ ਬਤਾਵਹੁ'। ਸੁਨਿ ਤੁਰਕਨਿ ਤੇ ਪ੍ਰਭੁ ਜੀ ਕਹੈਂ।'ਜਗਤ ਗੁਰੂ ਸ਼੍ਰੀ ਨਾਨਕ ਅਹੈਂ॥੩੧॥ਹਮ ਤਿਨ ਕੇ ਦਾਸਨ ਕੇ ਦਾਸੇ।ਮੱਦ੍[1]ਦੇਸ਼ ਮਹਿ ਬਾਸ ਅਵਾਸੇ। ਤੇਗ ਬਹਾਦਰ ਨਾਮ ਹਮਾਰਾ।ਕੁਲ ਸੋਢੀ ਜਗ ਮਹਿ ਉਜਿਆਰਾ" ॥੩੨॥ ਸੁਨਤਿ ਦੁਰਗਪਤਿ ਅਰੁ ਕੁਤਵਾਲੂ । ਲਖਨੋ ਭੇਦ ਬੋਲੇ ਤਤਕਾਲੂ। 'ਹੁਕਮ ਹਮਹੁ ਪਰ ਹਜ਼ਰਤ ਕੇਰਾ। ਪਰਵਾਨਾ ਭੇਜਨੋ ਬਹੁ ਬੇਰਾ ॥ ੩੩ ॥ ਇਕ ਹਮ ਪਰ ਹੀ ਨਹੀਂ ਪਠਾਯੋ। ਦੇਸ਼ ਬਿਦੇਸ਼ਨਿ ਸਭਿਨਿ ਜਨਾਯੋ। –ਸ਼੍ਰੀ ਗੁਰੂ ਤੇਗ ਬਹਾਦਰ ਜੋਊ।ਜਿਸ ਕੋ ਜਿਸ ਥਲ ਪ੍ਰਾਪਤਿ ਹੋਊ ॥੩੪॥ ਰਖਹੁ ਟਿਕਾਇ ਖ਼ਬਰ ਪਹੁੰਚਾਵਹੁ। ਖੋਜਹੁ ਗ੍ਰਾਮ ਨਗਰ ਜਿਹ ਪਾਵਹੁ–। ਅਬਿ ਆਗਵਨ ਅਚਾਨਕ ਭਯੋ। ਹਜ਼ਰਤ ਕੋ ਕਾਰਜ ਹੁਇ ਗਯੋ ॥੩੫॥ ਮਿਹਰਵਾਨਗੀ ਹਮ ਪਰ ਧਾਰਹੁ । ਦੁਰਗ ਬਿਖੈ ਡੇਰਾ ਚਲਿ ਡਾਰਹੁ। ਤੁਰਨ ਸੁਧਿ ਲਿਖਿ ਪਠਹਿ ਤੁਮਾਰੀ।ਸੁਨਹਿ ਸ਼ਾਹੁ, ਜਿਮ ਕਰਹਿ ਉਚਾਰੀ ॥ ੩੬ ॥ ਹੁਇ ਹੈ ਤਥਾ, ਕਿ ਨਿਕਟਿ ਬੁਲਾਵੈ। ਕੈ ਲਿਖਿ ਕਰਿ ਤੁਮ ਕੋ ਛੁਟਕਾਵੈ।–[2]ਕਯੋਂ ਤੁਮ ਗਹਹੁ–? ਆਦਿ ਇਸ ਬਾਤ। ਜੇ ਹਮ ਕਹੁ ਬੂਝਹੁ ਬਿਰਤਾਂਤ ॥ ੩੭ ॥ ਹਮ ਤੇ ਉੱਤਰ ਲਹਹੁ ਨ ਕੋਈ[3]। ਜਾਨਹਿਂ ਹਜ਼ਰਤ, ਕਰਹਿ ਸੁ ਹੋਈ। ਕਹਠਿ ਸੁਨਨਿ ਕੀ ਚਾਹਿ ਨ ਰਾਖਹੁ। ਚਲਿਬੇ ਦੁਰਗ ਬਿਖੈ ਅਭਿਲਾਖਹੁ' ॥ ੩੮ ॥ ਸ਼੍ਰੀ ਗੁਰ ਬੀਰ ਧੀਰ ਗੰਭੀਰ। ਚਢਿਬੇ ਤੁਰੰਗ ਮੰਗਾਯਹੁ ਤੀਰ।ਭਏ ਅਰੂਢਿ ਬਾਗ ਤੇ ਚਾਲੇ।ਪੰਚਹੁ ਸਿੱਖ ਭਏ ਚਢਿ ਨਾਲੇ ॥ ੩੯ ॥ ਸੰਗ ਦੁਰਗਪਤਿ ਅਰ ਕੁਤਵਾਲ । ਪੀਛੈ ਚਢੇ ਜਾਹਿਂ ਗੁਰ ਨਾਲ। ਹੈਂ ਅਸਵਾਰ ਚਾਰ ਸੈ ਜੋਈ। ਚਾਰੋਂ ਦਿਸ਼ਿ ਹ੍ਵੈ ਗਮਨੇ ਸੋਈ॥੪੦॥ਸਨੈ ਸਨੈ ਚਲਿ ਪੰਥ ਮਝਾਰੀ। ਜਾਇ ਪ੍ਰਵੇਸ਼ੇ ਦੁਰਗ ਮਝਾਰੀ। ਸੁੰਦਰ ਸਦਨ ਦੀਨਿ ਹਿਤ ਡੇਰੇ । ਉਤਰਿ ਪਰੇ ਸਤਿਗੁਰੂ ਤਿਸ ਬੇਰੇ ॥ ੪੧ ॥ ਖਾਨ ਪਾਨ ਹਿਤ ਤ੍ਰਿਣ ਅਰੁ ਦਾਨਾ।ਲੀਨਿ ਮੰਗਾਇ ਖਰਚ ਜਸ ਜਾਨਾ। ਪਾਕ ਸਿੱਧ ਕਰਿ[4], ਅਚਨੋ ਅਹਾਰਾ । ਸੁਪਤ ਜਥਾ ਸੁਖ ਰਾਤਿ ਮਝਾਰਾ ॥੪੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਆਗਰੇ ਦੁਰਗ' ਪ੍ਰਸੰਗ ਬਰਨਨੰ ਨਾਮ ਸਪਤ ਤ੍ਰਿੰਸਤੀ ਅੰਸੁ ॥ ੩੭ ॥

[1]ਪੰਜਾਬ। [2]ਪ੍ਰਸਿੱਧ ਹੈ। [3]ਭਾਵ ਇਸ ਤਰ੍ਹਾਂ ਦੀਆਂ ਗਲਾਂ ਕਿ–ਤੁਸੀਂ ਕਿਉਂ ਸਾਨੂੰ ਫੜਦੇ ਹੋ?–ਸਾਥੋਂ ਪੁੱਛੋ ਤਾਂ ਅਸੀਂ ਕੁਛ ਉੱਤਰ ਨਹੀਂ ਦਿਆਂਗੇ। [4]ਰਸੋਈ ਤਿਆਰ ਕਰਕੇ।

੩੮. [ਦਿੱਲੀ ਆਉਣਾ]।

ਦੋਹਰਾ ॥ ਤੇਗ ਬਹਾਦਰ ਸਤਿਗੁਰੂ ਦੁਰਗ ਥਿਰੇ ਇਸ ਰੀਤਿ। ਤੁਰਕ ਹਰਖ ਉਰ ਮਹਿ ਅਧਿਕ ਜਾਨਿ ਦੀਨ ਕੀ ਜੀਤ[1] ॥ ੧ ॥ ਚੌਪਈ ॥ ਹੋਨਹਾਰ ਮੂਰਖ ਨਹਿ ਜਾਨਹਿ। ਅਪਨੀ ਜਰਾਂ[2] ਲਗੀ ਕੌ ਹਾਨਹਿ। ਸੰਗ ਦੁਰਗਪਤਿ ਕੇ ਕੁਤਵਾਲ।ਮਿਲਿ ਮਸਲਤ ਕੀਨਸਿ ਤਿਸ ਕਾਲ॥੨॥ਲਿਖੀ ਬਨਾਇ ਸ਼ੀਘ੍ਰ ਤਬਿ ਅਰਜ਼ੀ।'ਹਜ਼ਰਤ ਪਾਇ ਆਪ ਕੀ ਮਰਜ਼ੀ ।ਹਿੰਦੁਨਿ ਗੁਰ ਸ਼੍ਰੀ ਤੇਗਬਹਾਦਰ। ਰਾਖਜੋ ਰੋਕਿ ਦੁਰਗ ਮਹਿ ਸਾਦਰ ॥ ੩ ॥ ਉਤਰੇ ਹੁਤੇ ਬਾਗ ਮਹਿ ਆਇ। ਹਮ ਤੁਰਨ ਗਮਨੇ ਸੁਧਿ ਪਾਇ । ਪੰਚ ਸਊਰ ਸਾਥ ਜਿਨ ਔਰ। ਆਨੇ ਸਾਥ ਜਾਇ ਤਿਸ ਠੌਰ ॥ ੪ ॥ ਅਬਿ ਰਾਵਰ ਕੀ ਮਰਜ਼ੀ ਜੈਸੇ। ਲਿਖਿ ਪਰਵਾਨਾ ਪਠੀਅਹਿ ਤੈਸੇ' ।ਇਮ ਕਾਗਦ ਪਰ ਲਿਖਜੋ ਬਨਾਈ। ਕਹਜੋ ਸਊਰ ਸੰਗ ਸਮੁਝਾਈ ॥ ੫ ॥ 'ਨਹਿ ਬਿਲਮਹੁ ਬਿਸਰਾਮਹੁ ਥੋਰਾ[3] । ਦੌਰਜੋ ਜਾਹੁ ਸ਼ਾਹਿ ਕੀ ਓਰਾ । ਪਹੁੰਚਹੁ ਜਾਇ ਦੇਹੁ ਤਬਿ ਅਰਜ਼ੀ। ਪਢਿ ਕਰਿ ਲਿਖਹਿ ਬਹੁਰ ਨਿਜ ਮਰਜ਼ੀ॥ ੬ ॥ਸਭਿ ਸੁਧਿ ਦੇਇ, ਆਉ ਤਤਕਾਲਾ। ਲੈ ਇਨਾਮ ਕੌ ਦਰਬ[4] ਬਿਸਾਲਾ'। ਸੁਨਿ ਸਊਰ ਹਯ ਦੀਨਿ ਨਿਹਾਰੀ। ਜ਼ੀਨ ਪਾਇ ਕੀਨਸਿ ਅਸਵਾਰੀ ॥ ੭ ॥ ਦਿੱਲੀ ਕੇ ਮਗ ਕੌ ਤਬਿ ਚਾਲਾ। ਬਿਲਮ ਬਿਹੀਨਾ ਸ਼ੀਘ੍ਰ ਬਿਸਾਲਾ।ਨਿਸ ਬਾਸੁਰ ਮਹਿ ਪੰਥ ਪਯਾਨਹਿ। ਅਧਿਕ ਥਕਹਿ ਬਿਸਰਾਮ ਸੁ ਠਾਨਹਿ ॥ ੮ ॥ ਦਿਨ ਦੋ ਇਕ ਮੈਂ ਪਹੁੰਚਜੋ ਆਈ। ਅਰਜ਼ੀ ਸ਼ਾਹੁ ਸਮੀਪ ਪਠਾਈ। ਨਵੀਸਿੰਦ ਨੇ ਖੋਲਿ ਸੁਨਾਈ ।'ਹਿੰਦੁਨਿ ਗੁਰੂ ਲੀਨਿ ਅਟਕਾਈ' ॥ ੯ ॥ ਸੁਨਿ ਹਰਖਜੋ ਮੂਰਖ ਚਵਗੱਤਾ। ਅਵਨੀ ਰਾਜ ਤੇਜ ਮਦਮੱਤਾ[5] । ਕਹਿ ਤੁਰਨ ਉਮਰਾਵ ਚਢਾਯੋ। ਲਸ਼ਕਰ ਸੰਗ ਸਮੂਹ ਪਠਾਯੋ ॥ ੧੦ ॥ ਸਭਿ ਹਜ਼ਾਰ ਦ੍ਵਾਦਸ ਅਸਵਾਰ[6]*। ਚਲੇ ਆਗਰੇ ਪੰਥ ਮਝਾਰ। ਨਰ ਪਠਿ ਪੁਨ ਕੀਨਸਿ ਤਕਰਾਈ । 'ਸਭਿ ਬਿਧਿ ਕਰਿ ਰਾਖਹੁ ਚੁਕਸਾਈ ॥ ੧੧ ॥ ਅਜ਼ਮਤਵੰਤਿ ਕਿਤਿਕ ਕਹਿ ਜਗ ਮਹਿ[7]'। ਛਲਬਲ ਕਰਿ ਛੁਟਿ ਜਾਹਿ

---

[1]ਤੁਰਕ ਮਜ਼ਹਬ ਦੀ ਜਿੱਤ ਜਾਣ ਕੇ। [2]ਜੜਾਂ। [3](ਰਾਹ ਵਿੱਚ) ਆਰਾਮ ਥੋੜਾ ਕਰਨਾਂ। [4]ਇਨਾਮ ਦਾ ਧਨ। [5]ਪ੍ਰਿਥਵੀ ਦੇ ਰਾਜ ਦੇ ਤੇਜ ਦੇ ਅਹੰਕਾਰ ਵਿੱਚ ਮਸਤਿਆ ਹੋਇਆ। [6]ਸਾਰੇ ੧੨ ਹਜ਼ਾਰ ਅਸਵਾਰ। [7]ਜਗਤ ਵਿੱਚ ਕਈ (ਲੋਕ) ਉਨ੍ਹਾਂ ਨੂੰ ਕਰਾਮਾਤੀ ਕਹਿੰਦੇ ਹਨ।

*ਇਤਨੀ ਫੌਜ ਨਾਲ ਭੇਜਣ ਦਾ ਕਾਰਨ ਕਵਿ ਜੀ ਅੱਗੇ ਆਪ ਹੀ ਦੱਸਦੇ ਹਨ।

ਨ ਮਗ ਮਹਿੰ। ਘਨੇ ਸਿਪਾਹੀ ਜਾਗਤਿ ਰਖੀਅਹਿ। ਨਿਸ ਬਾਸੁਰ ਢਿਗ ਦ੍ਰਿਗ ਤੇ ਲਖੀਅਹਿ ॥ ੧੨ ॥ ਕੋ ਰਾਜਾ ਰਜਪੂਤ ਨ ਆਵੈ। ਲਰੈ ਅਚਾਨਕ ਗੁਰੂ ਛੁਟਾਵੈ। ਤਜੋਂ ਹਿੰਦੂ ਕੋਤਿਕ ਖਗ ਧਾਰੀ। ਕਰਹਿੰ ਮੁਚਾਵਨਿ ਮਰਹਿੰ ਕਿ ਮਾਰੀ[1] ॥ ੧੩ ॥ ਇਨ ਬਾਤਨਿ ਤੇ ਹੁਇ ਸਵ-ਧਾਨ। ਆਨਹੁ ਸ਼ੀਘ੍ਰ ਗੁਰੂ ਇਸ ਥਾਨ। ਚਿਰੈਕਾਲ ਕੋ ਖੋਜਤਿ ਰਹੋ। ਔਚਕ ਭੇ ਪ੍ਰਾਪਤ ਅਬਿ ਗਹੋ ॥ ੧੪ ॥ਸਭਿ ਮਹਿੰ ਬਜਹਿ ਦੀਨ ਕੋ ਡੰਕਾ। ਰਾਵ ਰੰਕ ਨਰ ਧਰਹਿੰ ਅਤੰਕਾ[2] ॥ਸਿੱਧ ਮਨੋਰਥ ਅਬਿ ਹੁਇ ਮੋਰਾ।ਟੂਟਹਿ ਸਭਿ ਹਿੰਦੁਨਿ ਕੋ ਜ਼ੋਰਾ ॥ ੧੫ ॥ ਸ਼ਰਾ ਬਿਖੈਂ ਗੁਰ ਜਬਿ ਹੂੰ ਆਇ। ਦਿਜ ਆਦਿਕ ਆਪੇ ਬਨਿ ਜਾਇੰ[3]। ਪ੍ਰਥਮ ਪ੍ਰਸੰਗ, ਪਿਤਾ ਇਨ ਭਯੋਂ[4]। ਮੋਰ ਪਿਤਾਮੋਂ ਹੁਤਨਿ ਕਿਯੋਂ[5] ॥ ੧੬ ॥ ਤਬਿ ਰਾਜੇ ਰਜਪੂਤ ਬਵੈਜਾ। ਕਰੇ ਛੁਟਾਵਨਿ ਤਿਨ ਭਯ ਭੰਜਾ। ਸੋ ਸਿਮਰਹਿੰ ਜੋ ਗੁਰ ਉਪਕਾਰਾ। ਕਰਹਿੰ ਬਟੋਰਨਿ[6] ਲਸ਼ਕਰ ਭਾਰਾ ॥ ੧੭ ॥ ਆਨਿ ਲਰਹਿੰ ਨਹਿੰ ਲੇਹਿੰ ਛੁਟਾਇ। ਧਾਂਤੇ ਜਾਇ ਸੈਨ ਸਮੁਦਾਇ। ਅਪਰ[7] ਤਯਾਰ ਦਿੱਲੀ ਬਨਿ ਰਹੈ।ਚਢਹਿ ਤੁਰਤ ਜੋ ਸੁਧਿ ਅਸ ਲਹੈ[8] ॥ ੧੮ ॥ ਇੱਤਯਾਦਿਕ ਗਿਨਤੀ ਕਰਿ ਬ੍ਰਿੰਦ। ਸਾਵਧਾਨਤਾ ਰਚੀ ਬਿਲੰਦ। ਲਸ਼ਕਰ ਚਢਿ ਦਿੱਲੀ ਤੇ ਗਯੋ। ਚਲਹਿ ਅਧਿਕ ਹੀ ਸ਼੍ਰਮ ਬਹੁ ਕਿਯੋ ॥ ੧੯ ॥ ਮਗ ਉਲੰਘਿ ਸਗਰੋ ਜਬਿ ਗਏ। ਨਗਰ ਆਗਰੇ ਪ੍ਰਾਪਤਿ ਭਏ। ਸੁਨਤਿ ਦੁਰਗਪਤਿ ਅਰੁ ਕੁਤਵਾਲ। ਮਿਲਿਬੇ ਹਿਤ ਨਿਕਸੇ ਤਤਕਾਲ ॥ ੨੦ ॥ਭਾਂਤਿ ਭਾਂਤਿ ਕੀ ਦੇ ਉਪਹਾਰ। ਮਿਲੇ ਸਲਾਮਾਲੇਕ ਉਚਾਰਿ। ਖਾਨ ਪਾਨ ਤ੍ਰਿਣ ਦਾਨੇ ਕੇਰੀ।ਲਸ਼ਕਰ ਕੀ ਸੁਧਿ ਲੀਨਿ ਘਨੇਰੀ ॥ ੨੧ ॥ ਸਭਿ ਮਿਲਿ ਗੁਰੂ ਪਾਸ ਚਲਿ ਆਏ। ਨਿਕਟਿ ਬੈਠਿ ਕਰਿ ਭੇਵ ਬਤਾਏ। 'ਹਜ਼ਰਤ ਅਧਿਕ ਤਲਾਸ਼ੀ ਠਾਨਹਿ। ਬਹੁ ਦਿਨ ਤੇ ਬਹੁ ਨਗਰ ਬਖਾਨਹਿ॥੨੨॥ਦੇਸ਼ ਬਿਦੇਸ਼ਨਿ ਮੈਂ ਬਹੁ ਫਿਰੇ। ਨਹਿੰ ਪ੍ਰਾਪਤਿ ਭੇ ਨਹਿੰ ਕਿਤ ਥਿਰੇ[9]। ਸਭਿ ਜਹਾਨ ਕੋ ਮਾਲਿਕ[10] ਆਜ। ਭਯੋ ਅਧਿਕ ਤੇ ਅਧਿਕ ਸਮਾਜ ॥ ੨੩ ॥ ਕਜੋਂ ਨ ਬਨਹੁ ਤਿਸ ਕੇ ਅਨੁ-

[1]ਆਪ ਮਰਨ ਕਿ ਮਾਰ ਕੇ ਛੁਡਾਵਣਾ ਕਰਨ। [2]ਡਰ ਧਾਰਨਗੇ। [3](ਤੁਰਕ) ਬਣ ਜਾਣਗੇ। [4]ਪਹਿਲੋਂ ਦਾ ਪ੍ਰਸੰਗ ਹੈ ਕਿ ਇਨ੍ਹਾਂ ਦੇ ਪਿਤਾ (ਸ਼੍ਰੀ ਹਰਿ ਗੋਬਿੰਦ ਜੀ) ਹੋਏ ਹਨ। [5]ਮੇਰੇ ਦਾਦੇ (ਜਹਾਂਗੀਰ ਨੇ) ਬੁਲਾਏ ਸਨ। [6]ਕੱਠਾ ਕਰਨ। [7]ਹੋਰ (ਫੌਜ)। [8](ਤੇ) ਨਾਂ ਹੀ (ਆਪ) ਕਿਤੇ ਟਿਕੇ ਹੋ। [9]ਭਾਵ ਔਰੰਗਾ।

ਸਾਰੀ। ਸੁਧਰਿ ਜਾਇ ਸਭਿ ਬਾਤ ਤਿਹਾਰੀ'। ਸੁਨਿ ਸਤਿਗੁਰ ਪ੍ਰਸੰਨ ਮੁਖ ਕਹਯੋ।ਕੌ ਬਿਗਾਰ[1] ਹਮਰੋ ਪਿਖਿ ਗਹਯੋ ॥੨੪॥ ਇਕ ਖ਼ੁਦਾਇ ਕੋ ਸਕਲ ਜਹਾਨ। ਸਿਰਜਹਿ, ਪੋਖਹਿ, ਹਰਹਿ ਨਿਦਾਨ[2]। ਰੰਕ ਰਾਵ ਸਭਿ ਜਗ ਮਹਿੰ ਰਹਿਈਂ।ਦੰਡਹਿ ਸ਼ਾਹੁ ਖੋਟ ਕਿਸ ਲਹਿਈ[3] ॥ ੨੫ ॥ ਹਮ ਸੋਂ ਕਾਜ ਸ਼ਾਹੁ ਕੋ ਕਹਾਂ। ਰਾਜ ਨ ਵਿਰਸੋਦਾਰ ਨ ਲਹਾ[4]। ਦਰਵੇਸ਼ਨਿ ਕੀ ਰੀਤਿ ਹਮਾਰੀ। ਯਾਂਤੇ ਹਮ ਸ਼ੰਕਾ ਨਹਿੰ ਧਾਰੀ' ॥ ੨੬ ॥ ਪੁਨ ਉਮਰਾਵ ਕਹਤਿ 'ਹਮ ਆਏ। ਚਲਹੁ ਸਮੀਪੀ ਸ਼ਾਹੁ ਬੁਲਾਏ। ਕਹਨਿ ਹੋਇ ਜੋ ਕੁਛ, ਤਹਿੰ ਕਹੋ। ਅਨੁਸਾਰੀ ਹੁਇ ਸਭਿ ਸੁਖ ਲਹੋ'॥੨੭॥ਇਮ ਕਹਿ ਜਾਮਨਿ ਸੁਪਤ ਬਿਤਾਈ। ਭਈ ਪ੍ਰਾਤਿ ਤਮਾਰੀ ਕਰਿਵਾਈ। ਡਾਰਿ ਤੁਰੰਗਨਿ ਜ਼ੀਨ ਬਿਸਾਲੇ। ਚਢੇ ਗੁਰੂ ਭਾ ਲਸ਼ਕਰ ਨਾਲੇ ॥ ੨੮ ॥ ਨਿਕਟਿ ਨਿਕਟਿ ਉਮਰਾਵ ਚਲੰਤਾ। ਚਹੁੰ ਦਿਸ਼ਿ ਮਹਿੰ ਦਲ ਬਡ ਗਮਨੰਤਾ। ਤੁਪਕਨ ਕੇ ਧੁਖਾਇ ਕਰਿ ਤੋੜੇ। ਤਮਾਰੀ ਠਾਨਿ ਕਲਾ ਪਰ ਜੋੜੇ ॥੨੯॥ ਸਾਵਧਾਨਤਾ ਕਰਤਿ ਘਨੇਰੇ। ਪੰਥ ਪਯਾਨਹਿੰ ਪ੍ਰਭੁ ਕੋ ਘੇਰੇ। ਦੀਰਘ ਮਜਲ ਕਰਤਿ ਚਲਿ ਆਏ। ਨਿਸ ਬਿਸਰਾਮਹਿੰ ਦਿਨਹਿੰ ਸਿਧਾਏ ॥ ੩੦ ॥ ਪੰਚਹੁੰ ਸਿੱਖ ਸੰਗ ਗੁਰ ਚਾਲੇ। ਸਭਿ ਬਿਧਿ ਸੇਵਾ ਕਰਹਿੰ ਬਿਸਾਲੇ। ਸਿਧ ਰਸੋਈ ਕਰਿ ਤ੍ਰਿਪਤਾਵੈਂ। ਜਾਮ ਨਿਸਾ ਤੇ ਨ੍ਹਾਨ ਕਰਾਵੈਂ ॥ ੩੧ ॥ ਬੌਰਨਿ ਦਿਨ ਮਹਿੰ ਪਹੁੰਚੇ ਆਈ। ਪ੍ਰਥਮ ਸ਼ਾਹੁ ਢਿਗ ਸੁਧਿ ਪਹੁੰਚਾਈ। 'ਹਿੰਦੁਨਿ ਗੁਰ ਸ਼੍ਰੀ ਤੇਗਬਹਾਦਰ। ਆਨਯੋ ਸਹਤਿ ਸੁਚੇਤੀ ਸਾਦਰ[5] ॥ ੩੨॥ ਜਥਾ ਹੁਕਮ ਅਬਿ ਰਾਵਰ ਕੇਰਾ। ਤਥਾ ਕਰਹਿੰ ਕਰਿਵਾਵਹਿੰ ਡੇਰਾ'। ਸੁਨਿ ਅਵਰੰਗ ਆਨੰਦ ਉਰ ਪੀਨੋ[6]। ਸਭਾ ਮੁਲਾਨੇ ਬੂਝਨਿ ਕੀਨੇ ॥ ੩੩ ॥ 'ਕਿਮ ਪਰਖਹਿੰ ਅਜ਼ਮਤ ਕੁਛੁ ਇਨਕੀ। ਦਿਹੁ ਬਤਾਇ ਚਾਤੁਰਤਾ ਮਨ ਕੀ'। ਸੁਨਿ ਦੁਰਮਤਿ ਚਿਤ ਕਹਤਿ ਮੁਲਾਨੇ। 'ਇਕ ਉਪਾਵ ਹਮ ਕਰਹਿੰ ਬਖਾਨੇ ॥ ੩੪ ॥ ਪੁਰਿ ਮਹਿੰ ਏਕ ਹਵੇਲੀ ਅਹੈ।ਸੂਨੀ ਪਰੀ ਨਹੀਂ ਕੋ ਰਹੈ। ਨਹਿੰ ਬਸਿਬੇ ਕੋ ਕਾਰਨ ਜਾਨੋ। ਰਹੈ ਤਹਾਂ ਕੋ ਪ੍ਰੇਤ ਕਿ ਦਾਨੋ[7]* ॥ ੩੫ ॥

---

[1]ਵਿਗਾੜ। [2]ਸਾਰਾ ਜਹਾਨ ਇਕ ਖ਼ੁਦਾ ਦਾ ਹੈ, (ਓਹੋ ਹੀ) ਬਣਾਉਂਦਾ ਹੈ, ਪਾਲਦਾ ਹੈ ਤੇ ਸਿੰਘਾਰਦਾ ਹੈ ਅੰਤ ਨੂੰ। [3]ਜੇ ਕਿਸੇ ਦਾ ਖੋਟ ਵੇਖਦਾ ਹੈ ਤਾਂ ਪਾਤਸ਼ਾਹ ਦੰਡ ਦੇਂਦਾ ਹੈ। [4]ਨਾਂ (ਸਾਡਾ) ਰਾਜ ਹੈ ਨਾ (ਅਸੀਂ ਉਸਦੇ ਰਾਜ ਦੇ) ਵਿਰਸੇ ਦਾਰ (ਹਿੱਸੇ ਦਾਰ) ਹਾਂ। [5]ਚੁਕਸਾਈ ਤੇ ਆਦਰ ਨਾਲ। [6]ਤੱਕੜਾ ਖੁਸ਼ੀ। [7]ਭੂਤ ਕਿ ਦਾਨਵ। *ਪਾ:—ਕਦਾਨੋ।

ਜੋ ਤਿਸ ਮਹਿੰ ਨਿਸ ਬਾਸ ਕਰੈਤਾ। ਬਡੇ ਤ੍ਰਾਸ ਕੋ ਪਾਇ ਮਰੈਤਾ। ਲਗੇ ਰਜਤਪਣ ਕਈ ਹਜ਼ਾਰ। ਤਜੀ ਸਭਿਨਿ ਸੋ ਡਰ ਉਰ ਧਾਰਿ ॥ ੩੬ ॥ ਨਹਿ ਪ੍ਰਵੇਸ਼ ਦਿਨ ਮਹਿੰ ਭੀ ਕਰੈਂ। ਮਾਰ ਨ ਦੇਹਿ ਦੇਵ ਤੇ[1] ਡਰੈਂ। ਪ੍ਰਥਮ ਉਤਾਰਹੁ ਗੁਰ ਤਿਸ ਮਾਂਹੀ। ਕਹੇ ਜਿ ਤਹਾਂ ਪ੍ਰਵੇਸ਼ਹਿਂ ਨਾਂਹੀ ॥ ੩੭ ॥ ਤੌ ਤੁਮ ਸ਼ਰ੍ਹਾ ਲੇਹੁ ਮਨਵਾਇ।ਹੁਇ ਅਨੁਸਾਰੀ ਸਹਿਜ ਸੁਭਾਇ। ਜੋ ਨਹਿ ਮਾਨਹਿ ਕਹਯੋ ਤੁਮਾਰੋ। ਨਿਸ ਬਸਾਇ ਤਿਸ ਘਰ ਮੈਂ ਮਾਰੋ' ॥ ੩੮ ॥ ਸੁਨਿ ਅਵਿਰੰਗ ਜਾਨਿ ਚਤੁਰਾਈ। ਸੰਗ ਮੁਲਾਨੇ 'ਸਾਧ[2]' ਅਲਾਈ। 'ਆਛੀ ਕਹੀ ਪਰਖਿਬੋ ਹੋਇ। ਜੋ ਕਿਛੁ ਅਜ਼ਮਤ, ਲਖੀਯਹਿ ਸੋਇ ॥ ੩੯ ॥ ਸ਼ਰਾ ਬੀਚ ਜੋ ਅਸ ਨਰ ਆਵਹਿ। ਦੀਨ, ਹਮਾਰੋ ਅਤਿ ਬਿਰਧਾਵਹਿ'। ਅਸ ਮਸਲਤ ਕਰਿ ਸਭਾ ਮਝਾਰਾ ।ਇਕ ਨਰ ਸੋਂ ਤਬਿ ਹੁਕਮ ਉਚਾਰਾ ॥ ੪੦ ॥ 'ਤਿਸ ਉਮਰਾਵ ਸੰਗ ਕਹਿ ਜਾਇ।ਜੋ ਗੁਰ ਹੈ ਹਿੰਦੁਨਿ ਸਮੁਦਾਇ। ਪ੍ਰੇਤ ਭਯਾਨਕ ਜਿਸ ਮਹਿੰ ਰਹੈ । ਨਹਿੰਨ ਪ੍ਰਵੇਸ਼ਹਿ[3], ਡਰ ਸਭਿ ਲਹੈਂ ॥ ੪੧ ॥ ਤਿਸ ਮਹਿੰ ਨਿਸ ਬਿਸਰਾਮ ਕਰਾਵਹੁ । ਏਕਲ ਕੋ ਅੰਤਰ ਪ੍ਰਵਿਸ਼ਾਵਹੁ। ਸੰਗੀ ਤਿਸ ਕੇ ਵਹਿਰ ਉਤਾਰਹੁ। ਚਹੁੰ ਦਿਸ਼ਿ ਮਹਿੰ ਨਰ ਗਨ ਥਿਰ ਧਾਰਹੁ ॥ ੪੨ ॥–ਜਾਗਤ ਰਹੋ–, ਕਰਹੁ ਤਕਰਾਈ । ਹੋਇ ਨ ਅਸ ਜੋ ਨਿਕਸਿ ਸਿਧਾਈਂ'।ਸੁਨਤਿ ਗਯੋ ਤਿਨ ਜਾਇ ਸੁਨਾਯੋ। 'ਹਜ਼ਰਤ ਏਵ ਹੁਕਮ ਫੁਰਮਾਯੋ' ॥ ੪੩ ॥ ਸੋ ਉਮਰਾਵ ਗੁਰੂ ਸੰਗ ਲੀਨੇ । ਗਯੋ ਸਦਨ ਤਿਸ ਬੂਝਨਿ ਕੀਨੇ । ਲੋਕ ਸੈਂਕਰੇ ਦੇਖਨਿ ਆਏ। ਤਰਜਿ ਤਰਜਿ ਕਰਿ ਸਰਬ ਹਟਾਏ ॥ ੪੪ ॥ ।ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਦਿੱਲੀ ਆਗਵਨ ਗੁਰੂ' ਪ੍ਰਸੰਗ ਬਰਨਨੰ ਨਾਮ ਅਸ਼ਟ ਤ੍ਰਿੰਸਤੀ ਅੰਸੂ ॥ ੩੮ ॥

੩੯. [ਸਾਹਿਬਜ਼ਾਦੇ ਜੀ ਨੇ ਘੜੇ ਢੂੰਡਣੇ। ਮਿੱਠਾ ਖੂਹ ਖਾਰਾ ਹੋਇਆ]।

ਦੋਹਰਾ ॥ ਦਿੱਲੀ ਮਹਿੰ ਪ੍ਰਵਿਸ਼ੇ ਗੁਰੂ ਗਏ ਹਵੇਲੀ ਮਾਂਹਿ । ਉਤਰੇ ਭਯੋ ਬ੍ਰਿਤੰਤ ਜਿਮ, ਕਹੌਂ ਕਥਾ ਪੁਨ ਤਾਂਹਿ[4] ॥ ੧ ॥ ਚੌਪਈ ॥ ਸਰਬ ਪ੍ਰਸੰਗ ਸੁਨਾਵੌਂ ਫੇਰ। ਜਿਮ ਤੁਰਕੇਸ਼ੁਰ ਅਰੁ ਗੁਰ ਕੇਰ। ਅਬਿ ਪਟਨੇ ਕੀ ਕਥਾ ਬਖਾਨੌਂ । ਅਵਸਰ[5] ਇਹਾਂ ਕਹਨਿ ਕੌ ਜਾਨੌਂ ॥ ੨ ॥ ਜਬਿ ਤੇ ਸਤਿਗੁਰ ਸ੍ਵਰਗ ਤਜਿ ਆਏ।ਤਿਨ ਪੀਛੇ ਜਿਮ ਖੇਲ ਮਚਾਏ।ਨਿਤਸ਼ਸਤ੍ਰਨਿ ਸੋਂ ਪ੍ਰੇਮਕਰੈਤੇ। ਜਿਸ ਕਿਸ ਤੇ ਮੰਗਵਾਇ ਰਖੈਤੇ ॥ ੩ ॥ ਏਕ ਮੰਚ ਪਰ ਰਾਖਿ ਟਿਕਾਏ ।

---

[1]ਦੈਂਤ ਤੋਂ।[2]ਸ਼ਾਬਾਸ਼।[3](ਕੋਈ ਵੀ)ਨਹੀਂ ਪ੍ਰਵੇਸ਼ ਕਰਦਾਜਿਥੇ।[4]ਉਥੋਂਦੀਕਥਾ ਫੇਰਕਹਾਂਗਾ।[5]ਸਮਾਂ।

ਤਿਨ ਢਿਗ ਨਿਤ ਪ੍ਰਤਿ ਧੂਪ ਧੁਖਾਏ। ਪੁਸ਼ਪ ਅਨੇਕ ਬਰਨ ਅਨਵਾਵੈਂ। ਕਬਹੂੰ ਗੂੰਦਿ ਮਾਲ ਅਰਪਾਵੈਂ ॥ ੪ ॥ ਕਬਹੂੰ ਅੰਜੁਲ ਭਰਹਿਂ[1] ਚਢਾਵੈਂ। ਬੰਦਨਠਾਨਹਿਂ ਸੀਸ ਨਿਵਾਵੈਂ।ਫਿਰਹਿਂ ਪ੍ਰਦਛਨਾ ਚਹੁੰਦਿਸ਼ਿ ਤੀਨ।ਚੰਦਨ ਚਰਚਹਿਂ ਪ੍ਰੇਮ ਸੁ ਪੀਨ ॥ ੫ ॥ ਢਿਗ ਸ਼ਾਹੁਨਿ ਕੇ ਸਿਸ ਜਬਿ ਆਵੈਂ।ਕਹਿ ਮਹਿਮਾ ਕੋ ਬਹੁਤ ਸੁਨਾਵੈਂ। 'ਇਹ ਆਛੇ ਛੋਟੇ ਹਮ ਲਾਇਕ। ਕਰਹਿਂ ਪ੍ਰਹਾਰਨ ਰਿਪੁ ਗਨ ਘਾਇਕ' ॥ ੬ ॥ ਕਰਹਿਂ ਬਿਲੋਕਨ ਮਾਤੁ ਰੁ ਦਾਦੀ। –ਕਨਾ ਲੀਲਾ ਧਾਰਹਿਂ ਅਹਿਲਾਦੀ। ਰਚਹਿਂ ਪਿਤਾਮਾ ਸਮ ਕ੍ਰਿਤ ਏਈ। ਬਡੇ ਹੋਇ ਕਰਿ ਠਾਨਹਿਂ ਸੋਈ[2]–॥ ੭ ॥ ਕਰ ਗੁਲੇਲ ਕੋ ਧਾਰਤਿ ਘਨੇ। ਤਾਕਹਿਂ ਦੂਰ ਨਿਸ਼ਾਨੋ ਹਨੇ। ਗੁਰ ਘਰ ਮਹਿਂ ਇਕ ਕੂਪ ਛੁਟੇਰਾ। ਜਿਸ ਕੋ ਬਾਰੀ ਮਧੁਰ ਬਡੇਰਾ ॥ ੮ ॥ ਨਿਕਟਿ ਨਿਕਟਿ ਜੋ ਸਦਨ ਬਸੰਤੇ। ਤਹਾਂ ਆਨਿ ਕਰਿ ਨੀਰ ਭਰੰਤੇ। ਘਟ ਭਰਿ ਕਰਿ ਲੇ ਜਾਹਿਂ ਸੁ ਨੀਤਾ। ਕਰਹਿਂ ਪਾਨ[3] ਕੋ ਹਰਖਤਿ ਚੀਤਾ ॥ ੯ ॥ ਕਈ ਬਾਰ ਦੂਰ ਦੂਰ ਕਰਿ ਮਾਰਹਿਂ।ਘਟ ਕੋ ਫੋਰਿ ਤੁਰਤ ਗੁਰ ਡਾਰਹਿਂ। ਇਤਿ ਉਤ ਦੇਖਤਿ ਦੁਖ ਕੋ ਪਾਇ।–ਕਿਨਹੁੰ ਅਚਾਨਕ ਕੁੰਭ ਨਸਾਇ[4] ?–॥ ੧੦ ॥ ਬਰਜਤਿ ਗੁਜਰੀ ਮਾਤ ਘਨੇਰਾ। ਇਤ ਉਤ ਧਾਇ ਜਾਇ ਬਹੁ ਬੇਰਾ। ਏਕ ਦਿਵਸ ਇਕ ਤੁਰਕਨਿ ਆਈ। ਬਾਰੀ[5] ਭਰਿਬੇ ਕਹੁ ਉਤਲਾਈ ॥੧੧॥ ਧਰਿ ਸਿਰ ਪਰ ਜਬ ਘਰ ਕੋ ਚਾਲੀ।ਤਬਿ ਗੁਰ ਹਾਥ ਗੁਲੇਲ ਸੰਭਾਲੀ।ਤਾਕਿ ਹਤਜੋ ਕਰ ਹਾਲਤਿ ਭਯੋ। ਘਟ ਬਚ ਗਯੋ, ਭਾਲ ਮਹਿਂ ਹਯੋ ॥ ੧੨ ॥ ਛੁਟਜੋ ਰਕਤ ਦੁਖ ਪਾਇ ਘਨੇਰਾ । ਊਚੇ ਬੋਲ ਕਹੈ ਤਿਸ ਬੇਰਾ । 'ਹਾਇ ਹਾਇ' ਕਰਤੀ ਚਲਿ ਆਈ । ਜਹਿਂ ਥਿਰ ਗੁਜਰੀ ਅਰੁ ਬਡ ਮਾਈ ॥ ੧੩ ॥ 'ਊਚ ਅਟਾਰੀ ਤੇ ਮੁਹਿ ਮਾਰਜੋ। ਲਗਜੋ ਭਾਲ ਮੈਂ ਸ਼ੋਣ ਨਿਕਾਰਜੋ। ਜਾਉਂ ਪੁਕਾਰੁ ਮੈਂ ਦੁਖ ਪਾਯੋ। ਤੁਵ ਸੁਤ ਅਤਿ ਉਤਪਾਤ ਉਠਾਯੋ॥੧੪॥ਲੋਕਨਿ ਕੋ ਘਟ ਭਗਨਿ ਕਰੰਤੇ। ਧਰਤਿ ਛਿਮਾ, ਲਖਿ ਨਿਕਟਿ ਬਸੰਤੇ। ਕਹਹੁ ਕਹਾਂ ਲਗਿ ਕਰਹਿਂ ਸਮਾਈ । ਨਹਿਂ ਤੂੰ ਬਰਜਤਿ ਦੇਖਤਿ ਮਾਈ ! ॥੧੫॥ ਤੁਰਕੇਸ਼ੁਰ ਕੇ ਆਇਂ ਸਿਪਾਹੀ। ਬਾਧ ਘਾਟ ਬੋਲਹਿਂ ਤੁਮ ਪਾਹੀ[6]। ਸੁਨਿ ਮਾਤਾ ਉਰ ਕ੍ਰੋਧ ਬਿਸਾਲਾ। ਲੇ ਕਰਿ ਛਰੀ ਉਠੀ ਤਤਕਾਲਾ ॥੧੬॥

---

[1]ਬੁੱਕ ਭਰ ਕੇ। [2]ਉਹੀ ਕ੍ਰਿਤ। [3]ਪੀਂਦੇ ਹਨ। [4]ਕਿਸਨੇ ਅਚਾਨਕ ਘੜਾ ਤੋੜ ਦਿੱਤਾ ਹੈ? [5]ਜਲ।

ਊਚੇ ਬੋਲਤਿ ਤਾੜਨ ਹੇਤੁ । ਤੂਰਨ ਊਪਰ ਗਈ ਨਿਕੇਤ। ਜਾਨੀ ਸ਼੍ਰੀ ਗੋਬਿੰਦ ਸਿੰਘ--ਮਾਤਾ। ਤਾੜਨ ਕਾਰਨ ਮਨ ਰਿਸ ਰਾਤਾ--॥ ੧੭ ॥ ਦੌਰਿ ਪ੍ਰਵੇਸ਼ੇ ਬੀਚ ਅਟਾਰੀ। ਤੁਰਤ ਭੇਰਿ ਦ੍ਰਿਢ ਕੀਨਿ ਕਿਵਾਰੀ। ਸ਼੍ਰਿੰਖਲ ਕੋ ਲਗਾਇ ਤਤਕਾਲਾ। ਬੈਠਿ ਰਹੇ ਨਿਸ਼ਚਿੰਤ ਕ੍ਰਿਪਾਲਾ ॥੧੮॥ ਸ਼੍ਰੀ ਗੁਜਰੀ ਦਰ ਦੇਖਿ ਕਿਵਾਰਾ। ਦੇਤਿ ਧਕੇਲਾ ਨਹਿੰਨ ਉਘਾਰਾ[1] । ਖਰੀ ਹੋਇ ਕਹਿ ਕ੍ਰੂਰ ਬਡੇਰੇ। 'ਨਿਤ ਹੈਰਤਿ ਮੈਂ ਅਵਗੁਨ ਤੇਰੇ ॥ ੧੯ ॥ਤੁਰਕ ਰਾਜ ਮਹਿੰ ਕਰਿ ਉਤਪਾਤਾ। ਝੁਖ ਕੋ ਕੀਨਿ ਗੁਲੇਲੋ ਘਾਤਾ[2]।ਸ਼ੋਣਤ ਬਹਜੋ ਜਾਤਿ ਬਿਲਲਾਵੈ। ਅਬਹਿ ਪੁਕਾਰੂ ਸੋ ਚਲਿ ਜਾਵੈ ॥ ੨੦ ॥ ਕਯਾ ਹਮ ਕਹਹਿੰ ਜਤਨ ਕਯਾ ਕਰੈਂ । ਰਾਜ ਤੁਰਕ ਤੇ ਦੀਰਘ ਡਰੈਂ[3]। ਸੁਨਿ ਬੋਲੇ ਅੰਤਰ ਤਿਸ ਕਾਲਾ। 'ਮੈਂ ਨ ਜਾਨਿ ਮਾਰਜੋ ਬਿਚ ਭਾਲਾ॥ ੨੧ ॥ ਤਾਕਿ ਨਿਸ਼ਾਨੋ ਦੀਨਿ ਚਲਾਈ। ਸੋ ਚਲਿ ਤਬਹਿ ਅੱਗੂ ਕਨੋਂ ਆਈ । ਕਹਾਂ ਦੋਸ਼ ਮੋਰੋ ਇਸ ਮਾਂਹੀ।ਕਯਾ ਹਮ ਤੁਰਕਨਿ ਤੇ ਡਰਪਾਂਹੀ' ॥੨੨॥ ਸੁਨਿ ਗੁਜਰੀ ਕਹਿ 'ਮੈਂ ਮਨ ਜਾਨੀ। ਨਹਿੰ ਤੂ ਬਸਿਬੇ ਦੇ ਇਸ ਥਾਨੀ। ਥਿਰ ਨ ਰਹਹੁ ਇਕ ਛਿਨ ਭੀ ਬੈਠਿ।ਸ਼ਾਹੁਨਿ ਬਾਲਿਕ ਬ੍ਰਿੰਦ ਇਕੈਠਿ॥੨੩॥ਕਰਤਿ ਰਹਹੁ ਉਤਪਾਤ ਬਡੇਰੇ। ਬਰਜਜੋ ਰਹੈਂ ਨਹੀਂ ਇਕ ਬੇਰੇ' । ਇਮ ਬੋਲਤਿ ਉਤਰੀ ਤਰ ਆਈ । ਕ੍ਰੋਧ ਭਰੀ ਇਮ ਗਿਰਾ ਅਲਾਈ॥੨੪॥'ਸ਼੍ਰੀ ਨਾਨਕ ਪਰਮੇਸ਼ੁਰ ਰੂਪ । ਤੋਂ ਖਾਰਾ ਅਬਿ ਹੋਵਹਿ ਕੂਪ। ਨਹਿੰ ਕੋ ਆਵਹਿ ਭੁਰਿਬੇ ਪਾਨੀ। ਇਹ ਬਿਨਤੀ ਮਮ ਲੀਜਹਿ ਮਾਨੀ' ॥ ੨੫ ॥ ਇਮ ਕਹਿ ਤੁਰਕਨਿ ਨਿਕਟਿ ਹਕਾਰੀ। ਦੀਨਿ ਦਿਲਾਸਾ ਮ੍ਰਿਦੁਲ ਉਚਾਰੀ। ਪੰਚ ਰਜਤਪਨ ਦਏ ਸੁ ਤਾਂਹੀ। ਪਹਿਰਨਿ ਕੋ ਪਟ ਦੇ ਕਰਿ ਪ੍ਰਾਹੀ* ॥ ੨੬ ॥ 'ਸਾਹਿਬਜ਼ਾਦਾ ਅਹੈ ਅਯਾਨੋ । ਹਤਤਿ ਹੁਤੋ ਕਿਹ ਤਾਕ ਨਿਸ਼ਾਨੋ। ਔਚਕ ਤੂੰ ਚਲਿ ਆਇ ਅਗਾਰੀ। ਲਗਜੋ ਗੁਲੇਲਾ ਭਾਲ ਮਝਾਰੀ ॥ ੨੭ ॥ ਅਬਿ ਤੂੰ ਛਿਮਾ ਕਰਹੁ ਨਹਿੰ ਜਾਹੋ[3] । ਘ੍ਰਿਤ ਮਿਸਟਾਨ ਖਾਹੁ ਘਰ ਮਾਂਹੋ ।ਅਪਰ ਖ਼ਬਰ ਤੇਰੀ ਹਮ ਲਹੈਂ । ਜਬਿ ਲੌ ਘਾਵ ਕ਼ਾਲ ਮੈਂ ਰਹੈ' ॥੨੮॥ ਦੇਖਿ ਲੋਭ ਕੋ ਤੁਸ਼ਨਿ ਠਾਨੀ। ਗਮਨੀ ਅਪਨੇ ਘਰ ਤੁਰਕਾਨੀ । ਤਬਿ ਤੇ ਭਯੋ ਕੂਪ ਸੋ ਖਾਰਾ। ਪੁਰਿ ਪਟਣਾ ਜਾਨਤਿ ਹੈ ਸਾਰਾ ॥ ੨੯ ॥ ਚਾਰ ਘਟੀ ਲਗਿ

[1]ਖੋਲ੍ਹਿਆ ਨਹੀਂ । [2]ਗੁਲੇਲਾ ਮਾਰਿਆ ਹੈ। [3](ਪੁਕਾਰੂ) ਨਾ ਜਾਓ। *ਪਾ:--ਦੇ ਕਬਿ ਪਾਹੀ।

ਅੰਤਰਿ ਥਿਰੇ। ਦ੍ਵਾਰ ਕਿਵਾਰ ਉਘਾਰਨਿ ਕਰੇਂ[1]। ਤਹਿਂ ਹੀ ਬੈਠਿ ਰਹੇ ਸੁਖ ਸਾਗਰ। ਤੂਸ਼ਨਿ ਠਾਨਿ ਇਕਾਕੀ ਨਾਗਰ[2]॥੩੦॥ ਸਾਸ ਨਿਕਟਿ ਗੁਜਰੀ ਪਛੁਤਾਵਤਿ। ਸਕਲ ਬਾਰਤਾ ਆਦਿ ਬਤਾਵਤਿ। 'ਮੋ ਪ੍ਰਤਿ ਸੁਤ ਕੀ [3]ਕਹਤਿ ਬਡਾਈ।–ਇਨਪ੍ਰਤਿਕੂਲ ਨ ਕਰਿ ਬਿਧਿ ਕਾਈ[3]–॥੩੧॥ ਆਜ ਕ੍ਰੋਧ ਤੇ ਕਹਿ ਦੁਰਬਾਨੀ। ਪਿਖੀ ਚੋਟ ਲਾਗੀ ਤੁਰਕਾਨੀ। ਕਰੌਂ ਕਹਾਂ ਮੈਂ ਲਖਿ ਉਤਪਾਤਾ। ਘਟ ਪਰ ਕਰਤਿ ਗੁਲੇਲਨਿ ਘਾਤਾ'॥ ੩੨॥ ਸੁਨਤਿ ਨਾਨਕੀ ਤਿਹ ਸਮੁਝਾਵੈ। 'ਜੋਧਾ ਬਨਹਿ ਬੈਸ ਤਰੁਨਾਵੈ। ਨਹਿਂ ਬੋਲਹੁ ਦੁਰ ਬੈਨ ਕਦਾਈ। ਬਾਲ ਆਰਬਲ ਮਹਿ ਚਪਲਾਈ[4]॥ ੩੩॥ ਮੈਂ ਅਬਿ ਜੈਹੌਂ ਆਨੌਂ ਪਾਸ। ਦੇਉਂ ਦਿਲਾਸਾ ਮ੍ਰਿਦੁਲ ਪ੍ਰਕਾਸ਼ਿ'। ਇਮ ਕਹਿ ਬ੍ਰਿਧਾ ਮਹਾਂ, ਉਠਿ ਕਰਿਕੈ। ਸਨੈ ਸਨੈ ਮੰਦਿਰ ਪਰ ਚਰਿਕੈ॥੩੪॥ ਪੌਤ੍ਰਾ ਦੇਖਿ ਪ੍ਰੇਮ ਬਹੁ ਧਾਰਾ। ਗਹੀ ਬਾਹੁ ਨਿਜ ਅੰਕ ਬਿਠਾਰਾ[5]।ਮੁਖ ਪਰ ਕਰ ਫੇਰਤਿ ਦ੍ਰਿਗ ਹੇਰਤਿ। 'ਚਲਹੁ ਤਰੈ ਕੌ' ਕਹਿ ਕਹਿ ਪ੍ਰੇਰਤਿ॥ ੩੫॥ ਚਹਤਿ ਉਠਾਯੋ ਅੰਕ ਮਝਾਰੀ। ਨਹਿਨ ਉਠਾਯੋ ਜਾਇ, ਸੁ ਭਾਰੀ। ਇਕ ਤੌ ਬ੍ਰਿਧ ਸਰੀਰ ਬਹੁ ਭਯੋ। ਦੂਤੀਏ ਭਾਰ ਗੁਰੂ ਬਹੁ ਕਯੋ॥ ੩੬॥ ਮ੍ਰਿਦੁਲ ਭਨਤਿ ਗਹਿ ਭੁਜਾ ਖਰੇ ਕਰਿ। ਸਨੈ ਸਨੈ ਲੈ ਆਵਤਿ ਭੀ ਤਰ[6]।ਮਧੁਰ ਬਾਕ ਪੁਨ ਗੁਜਰੀ ਕਹੈ। 'ਤੁਰਕ ਰਾਜ ਤੈਂ ਕਸੌਂ ਨਹਿ ਲਹੈਂ ?'॥੩੭॥ ਅਪਨੇ ਅੰਕ ਬਿਖੈ ਬੈਠਾਇ। ਕਰੇ ਪ੍ਰਸੰਨ ਭਲੇ ਪਰਚਾਇ। ਇਤਨੇ ਮਹਿ ਭਾ ਤਯਾਰ ਅਹਾਰ। ਸੂਪਕਾਰ ਆਨਸੋ ਧਰਿ ਥਾਰ॥੩੮॥ ਕਹਤਿ ਬਚਨ ਗੁਰ ਦਿਸ਼ਿ ਕੇ ਭਏ। 'ਕੇਤਿਕ ਕਾਲ ਬਿਤਸੋ ਚਲਿ ਗਏ। ਨਹਿਂ ਸੁਧਿ ਕੀਨਿ ਪਠਾਵਨਿ ਕੋਈ। ਆਨੰਦਪੁਰਿ ਪਹੁੰਚੇ ਨਹਿਂ ਸੋਈ॥੩੯॥ਕਿਸੀ ਥਾਨ ਸੰਗਤਿ ਅਟਕਾਏ। ਭਾਉ ਬਿਲੋਕਿ ਥਿਰੇ ਲਖਿ ਪਾਏ'। ਇੱਤਯਾਦਿਕ ਕਹਿ ਕਰਿ ਹਰਖਾਏ।ਭੋਜਨ ਕੌ ਕਰਾਇ ਤ੍ਰਿਪਤਾਏ॥੪੦॥ ਸੁਨਿ ਕੈ ਕਹਤਿ 'ਨ ਹਮ ਇਤ ਰਹੈਂ। ਅਪਨੇ ਦੇਸ਼ ਪਯਾਨੋ ਚਹੈਂ। ਪਿਤਾ ਸਮੀਪ ਥਿਰੈਂਗੇ ਜਾਇ। ਪਿਖਿ ਪੰਜਾਬਅਨੰਦਪੁਰਿ ਥਾਇਂ'॥੪੧॥ਸੁਨਿਕੈਮਾਤਾਗੁਜਰੀ ਬੈਨ।ਚਹਤਿ ਰਿਦੈ ਕਿਮ ਗਮਨੈ ਹੈਂ ਨ'। 'ਹੇ ਸੁਤ! ਦੇਸ਼ ਭਲੋ ਇਹ ਮਾਨਹੁ। ਅਨਿਕ

[1]ਬੂਹੇ ਖੋਲ੍ਹਣੇ ਕੀਤੇ। [2]ਚਤੁਰ (ਸਾਹਿਬਜ਼ਾਦੇ ਜੀ)। [3]ਕਹਿੰਦੇ ਸੀ ਬੜਾਈ (ਮੇਰੇ ਪਤੀ ਜੀ) ਕਿ ਕਦੇ ਇਨ੍ਹਾਂ ਦੇ ਵਿਰੁੱਧ ਕਿਸੇ ਤਰ੍ਹਾਂ ਕੁਛ ਨਾ ਕਰਨਾ। [4]ਬਾਲ ਅਵਸਥਾ ਵਿਚ ਚੰਚਲਤਾ (ਹੁੰਦੀ ਹੀ) ਹੈ। [5]ਗੋਦੀ ਵਿਚ ਬਿਠਾਇਆ। [6]ਹੇਠ ਲੈ ਆਈ। [7]ਕਿਵੇਂ ਨਾ ਜਾਵਣ।

ਰੀਤਿ ਕੋ ਸੁਖ ਪਹਿਚਾਨਹੁ ॥ ੪੨ ॥ ਜਬਹਿ ਪਿਤਾ ਤੁਮਰੇ ਪੁਰਿ ਜੈ ਹੈਂ। ਦੇਸ਼ ਨਰਨਿ ਕੋ ਉਰ ਪਰਖੈ ਹੈਂ[੧]। ਲਖਹਿਂ ਬੁਲਾਵਨਿ ਕੋ ਜਬਿ ਸਮੈਂ। ਭੇਜਹਿਂ ਲਿਖੀ ਪੱਤ੍ਰਿਕਾ ਹਮੈਂ ॥ ੪੩ ॥ ਇਹਾਂ ਮਸੰਦ ਸਿੱਖ ਸਭਿ ਦਾਸ। ਚਹਿਤਿ ਵਸਤੁ ਕੋ ਭੇਜਹਿਂ ਪਾਸ। ਸਭਿ ਸੁਖ ਸੋਂ ਬਸਿ ਸਮੈਂ ਬਿਤਾਵੈਂ। ਤੁਵ ਪਿਤ ਮਰਜ਼ੀ ਬਿਨ ਕਿਮ ਜਾਵੈਂ[੨] ॥ ੪੪ ॥ ਸੁਨਤਿ ਬਖਾਨਹਿਂ 'ਪਿਤਾ ਗਏ ਜਬਿ। ਹਮ ਕੋ ਆਗਯਾ ਕਰਤਿ ਭਏ ਤਬਿ। ਤਿਨਕੀ ਮਰਜ਼ੀ ਪਾਇ ਚਲੰਤੇ। ਇਹਾਂ ਨ ਠਹਿਰਹਿਂ ਇਹੀ ਮਤੰਤੇ' ॥ ੪੫ ॥ ਇਸਿ ਬਿਧਿ ਕਹੈਂ ਨਿਤਾਪ੍ਰਤਿ ਬਾਤੀ। ਚਾਹਤਿ ਚਿਤ ਮਹਿਂ ਪੰਥ ਪ੍ਰਘਾਤੀ[੨]। ਸਿਖ ਮਸੰਦ ਗਨ ਆਇਂ ਹਮੇਸ਼। ਠਹਿਰਾਵਨਿ ਹਿਤ ਕਹੈਂ ਵਿਸ਼ੇਸ਼॥੪੬॥ ਤਊ ਆਪਨੋ ਹਠ ਕਰਿ ਗਾਵੋ। ਚਲਨਿ ਪੰਜਾਬ ਚਾਉ ਚਿਤ ਬਾਵੋ। ਮਾਤਾ ਗੁਜਰੀ ਕੇ ਸੰਗ ਕਹੈਂ। 'ਹਮ ਤੌ ਇਸ ਪੁਰਿ ਨਾਂਹਿਨ ਰਹੈਂ' ॥੪੭॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਤੁਰਕਨੀ' ਪ੍ਰਸੰਗ ਬਰਨਨੰ ਨਾਮ ਊਨ-ਚੱਤ੍ਵਾਰਿੰਸਤੀ ਅੰਸੂ॥੩੯॥ ੪੦. [ਪੰਜਾਬ ਜਾਣ ਦੀ ਸਿੱਕ। ਮੁਹਾਫਾ]।

ਦੋਹਰਾ ॥ [੩]ਜੇ ਮਸੰਦ ਸਿਖ ਬਯ ਬਡੇ ਪ੍ਰਥਮ ਗੁਰਨ ਕੀ ਰੀਤਿ। ਸੋ ਚਾਹਤਿ ਮਨ ਭਾਵਤੀ ਕਰਹਿਂ ਮੇਲ ਧਰਿ ਪ੍ਰੀਤ[੩] ॥ ੧ ॥ ਚੌਪਈ ॥ ਨਿਤ ਪ੍ਰਤਿ ਗੁਰ ਕੋ ਦਰਸ਼ਨ ਆਵੈਂ। ਧਰਹਿਂ ਕਾਮਨਾ ਬਾਂਛਤਿ ਪਾਵੈਂ। 'ਇਹ ਸਤਿਗੁਰ ਨਵਤਨ ਮਗ ਚਾਹੈ[੪]। ਜਗਤਿ ਰੀਤਿ ਮਹਿਂ ਨਹਿਂਨ ਉਮਾਹੈ'॥੨॥ ਸੰਗਤਿ ਪਟਲੇ ਬਸਹਿ ਮਹਾਨੀ। ਸਭਿਹਿਨਿ ਕੋ ਮਨ ਕੀ ਗੁਰ ਜਾਨੀ।–ਇਹ ਪੂਰਬ ਨਰ[੫] ਸਹਿਜ ਸੁਭਾਊ। ਖਿਨਕ ਭਾਉ ਧਰਿ ਖਿਨਕ ਅਭਾਊ[੬] ॥੩॥ ਦ੍ਰਿੜ੍ਹ ਨਿਹਚਾ ਨਹਿਂ ਧਾਰਨ ਕਰੈਂ। ਹੋਹਿ ਕਾਮਨਾ ਸ਼ਰਧਾ ਧਰੈਂ[੭]। ਮੱਦ੍ ਦੇਸ਼ ਕੋ ਚਿਤਵਤਿ ਰਹੈਂ[੮]। ਅਪਨੋ ਥਾਨ ਰਿਦੈ ਮਹਿਂ ਲਹੈਂ ॥ ੪ ॥ ਬਡੇ ਹਮਾਰੇ ਬਾਸਤਿ ਨੀਤ। ਸਭਿ ਨਰ ਜਾਨਤਿ ਗੁਰ ਕੀ ਰੀਤਿ। ਤਨ ਮਨ ਧਨੁ ਅਰਪਨਿ ਸਭਿ ਕਰੈਂ। ਇਕ ਸਮ ਸਦਾ ਪ੍ਰੇਮ ਕੋ ਧਰੈਂ ॥ ੫ ॥ ਜੁੱਧ

---

[੧]ਪਰਖ ਲੈਣਗੇ। [੨]ਚੱਲਣਾ। [੩]ਜੋ ਸਿਖ ਮਸੰਦ ਵਡੀ ਉਮਰਾ ਦੇ ਹਨ ਤੇ ਪਹਿਲੇ ਗੁਰਾਂ ਦੀ ਰੀਤੀ (ਦੇ ਜਾਣੂ ਹਨ), ਓਹ (ਹੁਣ) ਚਾਹੁੰਦੇ ਹਨ ਕਿ (ਅਸੀਂ) ਮਨ ਭਾਂਵਦੀਆਂ ਕਰੀਏ (ਪਰ ਗੁਰੂ ਜੀ ਫੇਰ ਵੀ ਸਾਨੂੰ) ਪ੍ਰੀਤੀ ਨਾਲ ਹੀ ਮਿਲਨ। [੪]ਨਵਾਂ ਰਾਹ (ਟੋਰਨਾ) ਚਾਹੁੰਦੇ ਹਨ। [੫]ਪੂਰਬ ਦੇ ਲੋਗ। [੬]ਖਿਨ ਵਿਚ ਪ੍ਰੇਮ ਧਰਦੇ ਹਨ ਖਿਨ ਵਿਚ ਅਪ੍ਰੇਮ। [੭](ਜੇ ਕੋਈ) ਕਾਮਨਾ ਹੋਵੇ ਤਾਂ ਸ਼ਰਧਾ ਧਾਰਦੇ ਹਨ। [੮](ਅਸੀਂ ਤਾਂ) ਪੰਜਾਬ ਨੂੰ ਚਿਤਵਦੇ ਰਹਿੰਦੇ ਹਾਂ।

ਪਿਤਾਮੇ ਹਮਰੇ ਕੀਨਸਿ।ਰਹੋ ਸੰਗ ਲਰਿ ਪ੍ਰਾਨ ਸੁ ਦੀਨਸਿ–। ਇਕ ਦਿਨ ਪਿਤ ਮਾਤਾ ਕੇ ਸਾਥ[1]। ਕਰਸੋ ਬਾਕ ਸ਼੍ਰੀ ਸਤਿਗੁਰ ਨਾਥ ॥ ੬ ॥ 'ਮੁਝ ਕੋ ਮੱਦ੍ ਦੇਸ਼ ਹੀ ਭਾਵੈ। ਤਹਾਂ ਚਲਨਿ ਕੋ ਚਿਤ ਲਲਚਾਵੈ। ਪ੍ਰਥਮ ਦੇਸ਼ ਹੈ ਵਹੀਂ[2] ਹਮਾਰੋ। ਥਾਨ ਬਡਿਨਿ ਕੇ ਤਹਿੰ ਨਿਰਧਾਰੋ ॥ ੭ ॥ ਅਨਿਕ ਬਿਲਾਸ ਕਰਤਿ ਤਹਿੰ ਰਹੋ। ਹਮ ਸਿੱਖਨਨਿ ਤੇ ਸੁਨ ਕਰਿ ਚਹੋ[3]। ਤਹਾਂ ਹਮਾਰੀ ਵਿਰਸੇ ਦਾਰੀ[4]। ਤਹਿੰ ਕੇ ਨਰ ਸਿੱਖੀ ਅਧਿਕਾਰੀ ॥ ੮ ॥ ਨਹਿੰ ਇਤ ਦੇਸ਼ ਲਗਹਿ ਚਿਤ ਮੇਰੋ। ਗਮਨ ਕਰਨਿ ਹੀ ਅਹੈ ਅਛੇਰੋ[5]। ਸੁਨਿ ਸਤਿਗੁਰ ਦਾਦੀ ਇਮ ਬੈਨ। ਭਰੇ ਨੀਰ ਸੋਂ ਦੀਰਘ ਨੈਨ ॥ ੯ ॥ ਬਹੁ ਬਿਰਧਾ ਸੋ ਸਮੈਂ[6] ਬਿਚਾਰੇ।ਜਿਸ ਮਹਿੰ ਭੂ ਸੰਗ੍ਰਾਮ ਅਖਾਰੇ।ਸਿਮਰਿ ਸਿਮਰਿ ਪਾਛਲ ਗਤਿ ਸੋਈ। ਕੰਪਤਿ ਗਾਤ[7] ਧੀਰ ਉਰ ਖੋਈ ॥ ੧੦ ॥ ਪੌਤ੍ਰ ਸਾਥ ਬਿਰਤੰਤ ਬਖਾਨਾ। 'ਭਯੋ ਖੇਦ ਤਿਸ ਦੇਸ਼ ਮਹਾਨਾ[8]'। ਜਬਿ ਸੋ ਸਮੈ ਮੋਹਿ ਚਿਤ ਆਵੈ। ਤਬਿ ਮਮ ਮਨ ਕੋ ਸੁਖ ਨਹਿੰ ਭਾਵੈ॥੧੧॥ ਜਬਿ ਤੇ ਹੋਇਸਿ ਜਨਮ ਤੁਮਾਰਾ। ਸਭਿ ਸੁਖ ਸੋਂ ਸੁਭ ਸਮੈਂ ਗੁਜ਼ਾਰਾ। ਸਭਿ ਪੂਰਬ ਕੀ ਸੰਗਤਿ ਸੇਵਤਿ।ਮਨ ਬਾਂਛਤਿ ਤਿਨ ਕੋ ਤੁਮ ਦੇਵਤਿ ॥ ੧੨॥ ਸਭਿ ਮਸੰਦ ਅਪਨੇ ਅਨੁਸਾਰੀ। ਸੇਵਤਿ ਭੇਜਤਿ ਕਾਰ ਤੁਮਾਰੀ। ਨਹੀਂ ਗਮਨ ਕੀ ਬੁੱਧੀ[9] ਕਰੀਅਹਿ। ਸੁਖ ਸਮੇਤ ਪੁਰਿ ਬਾਸ ਬਿਚਰੀਅਹਿ' ॥ ੧੩ ॥ ਪਿਤਾ ਮਾਤ ਤੇ[10] ਸੁਨਿ ਪੁਨ ਕਹਸੋ। 'ਸਭਿ ਸੁਖ ਬਾਸ ਇਹਾਂ[11] ਤੁਮ ਲਹਸੋ। ਸੰਗਤਿ ਕੋ ਬਿਗਾਰ[12] ਇਸ ਥਾਨ। ਨਹਿੰ ਸੁਧਰਹਿ, ਹਮ ਲੀਨਸਿ ਜਾਨ॥ ੧੪॥ਵਿਰਲੇ ਲਖੀਯਤਿ ਹੈਂ ਸਿਖ ਪ੍ਰੇਮੀ।[13]ਨਾਂਹਿਤ ਸਕਲ ਸੰਗਤਾਂ ਨੇਮੀ। ਫਸੋ ਜਗਤ ਕੀ ਰੀਤਿ ਮਝਾਰੀ[13]। ਨਾਮਧਰੀਕੀ ਕੇ ਅਧਿਕਾਰੀ[13a] ॥੧੫॥ ਪ੍ਰੇਮੀ ਨੇਮੀ ਸਭਿ ਮਮ ਸ਼ਰਨਾ। ਹਮ ਨੇ ਇਨ ਉਧਾਰ ਜਗ ਕਰਨਾ। ਬਿਧਿ ਨਿਖੇਧ ਮੈਂ ਇਹ ਸਿਖ ਰਹੈਂ[14]। ਮੁਝ ਕੋ ਇਹ ਬਾਲਿਕ ਹੀ ਲਹੈਂ ॥ ੧੬॥

[1](ਪਿਤਾ ਜੀ ਦੀ ਮਾਤਾ) ਦਾਦੀ ਜੀ ਦੇ ਨਾਲ। [2]ਉਹੋ ਹੀ। [3](ਪੰਜਾਬ ਨੂੰ ਹੀ) ਚਾਹੁੰਦੇ ਹਾਂ। [4]ਮਾਲਕੀ। [5]ਭਾਵ ਪਿਛਲੇ ਦੁਖਦਾਈ ਸਮੇਂ ਨੂੰ। [6]ਸਰੀਰ ਕੰਬਦਾ ਹੈ। [7]ਬੜਾ ਦੁਖ ਹੋਯਾ ਸੀ। [8]ਜਾਣ ਦੀ ਸਲਾਹ। [9]ਦਾਦੀ ਜੀ ਤੋਂ। [10]ਇੱਥੇ ਵੱਸਕੇ। [11]ਵਿਗੜੀ ਹੋਈ ਹੈ। [12]ਨਹੀਂ ਤਾਂ ਸਭ ਸੰਗਤਾਂ (ਨਿਰੀਆਂ) ਨੇਮੀ ਹੀ ਹੈਨ (ਉਹ ਏਹ) ਜਗਤ ਰੀਤੀ ਵਿਚ ਫਸੇ ਪਏ ਹਨ। [13]ਨਾਮ ਮਾਤ੍ਰ (ਸਿੱਖੀ ਦੇ) ਅਧਿਕਾਰੀ ਹਨ। [14]ਸ਼ਾਸਤ੍ਰ ਵਿਚ ਦਸੇ ਕਰਨੇ ਯੋਗ ਤੇ ਨਾ ਕਰਨੇ ਯੋਗ ਕਰਮਾਂ (ਦੇ ਭੈ ਭਰਮ) ਵਿਚ ਏਹ ਸਿਖ ਰਹਿੰਦੇ ਹਨ। ਭਾਵ ਕਰਮ ਕਾਂਡ ਤੋਂ ਉੱਚੇ ਉੱਠ ਕੇ ਭਗਤੀ ਵਿਚ ਨਹੀਂ ਆਉਂਦੇ।

ਜਨਮ ਭੂਮਕਾ ਹੈ ਇਹ ਮੇਰੀ। ਯਾਂਤੇ ਸ਼ਰਧਾ ਹੈ ਨ ਘਨੇਰੀ।ਇਨ ਕੇ ਮਨ ਕੀ ਮੈਂ ਸਭਿ ਜਾਨੀ।ਨਹਿੰ ਮਹਿਮਾ ਮਿਤ ਮੋਰ ਪਛਾਨੀ[1] ॥੧੭॥ ਮੰਦ੍ਰ ਦੇਸ਼ ਗਮਨਹਿੰ ਹਮ ਜਬੈ। ਬਹੁ ਗੁਨ ਹੋਹਿੰ ਸਭਿਨਿ ਕੋ ਤਬੈ। ਇਹ ਸੰਗਤਿ ਨਿਤ ਦਰਸ਼ਨ ਚਾਹੈ। ਬਧਹਿ ਪ੍ਰੇਮ ਕਬਿ ਮਿਲਹਿ ਉਮਾਹੈ ॥ ੧੮ ॥ ਇਸ ਬਿਧਿ ਤੇ ਇਨ ਕੋ ਹੁਇ ਆਛੇ।ਦੂਰ ਰਹੈ ਤੇ ਦਰਸ਼ਨ ਬਾਂਛੇ। ਅਪਰ ਸੁਨਹੁ ਤਿਸ ਦੇਸ਼ ਮਝਾਰਾ। ਕਰਨੇ ਬਹੁਤ ਕਾਰ ਬਿਵਹਾਰਾ[2] ॥ ੧੯ ॥ ਸੁਨਿ ਆਸ਼ੈ ਨਿਜ ਪੌਤ੍ਰਹਿ ਉਰ ਕੋ। ਗਿਰਾ ਬਖਾਨੀ ਪੁਨ ਸ਼੍ਰੀ ਗੁਰ ਕੋ। 'ਇਹਾਂ ਮਸੰਦ ਸੰਗਤਾਂ ਸਾਰੀ। ਤੁਮ ਕੋ ਲਖਹਿੰ ਗੁਰੂ ਅਵਤਾਰੀ ॥ ੨੦ ॥ ਜਿਮ ਨਵ ਗੁਰ ਕੋ ਜਾਨਤਿ ਅਹੈਂ। ਤਿਮ ਨਿਸ਼ ਤੁਮਰੇ ਮਹਿੰ ਲਹੈਂ। ਕਿਮ ਇਨ ਬਿਖੈ ਅਰੋਪਹੁ ਦੋਸ਼ੈ ? ਸਿਖ ਸੰਗਤਿ ਸਭਿ ਤੋਹਿ ਭਰੋਸੈ ॥ ੨੧ ॥ ਕਰਹਿੰ ਭਾਉ ਸਭਿ ਵਸਤੁ ਆਨੈਂ। ਕਾਰਨ ਕਰਨ ਆਪ ਕੋ ਜਾਨੈਂ। ਨਾਂਹਿ ਤ ਇਨਹੁੰ ਪ੍ਰਤੱਗਯਾ ਲੀਜਹਿੰ[3]। ਸਭਿ ਪਰ ਅਪਨੋ ਹੁਕਮ ਭਨੀਜਹਿ ॥ ੨੨॥ਹੁਇ ਅਨੁਸਾਰਿ ਕਰਹਿੰ ਸੋ ਕਾਰ। ਤੌ ਜਾਨਹੁ ਇਨ ਸੁਧ ਬਿਵਹਾਰ। ਫੇਰੈਂ ਹੁਕਮ,ਤਫਾਵਤ ਕਰੈਂ[4]।ਕਿਧੌਂ ਕਪਟ ਕੋ ਉਰ ਮਹਿੰ ਧਰੈਂ॥੨੩॥ਮੁਖ ਪਰ ਕਿਮ, ਪਾਛੈ ਕਿਮ ਹੋਇ। ਇਸ ਪ੍ਰਕਾਰ ਕੋ ਦੇਖਹੁ ਕੋਇ। ਤੌ ਪੂਰਬ ਕੀ ਸੰਗਤ ਦੋਸ਼। ਕਹੀਐ ਆਪ ਧਾਰਿ ਕੁਛ ਰੋਸ[5]॥੨੪॥ਸੁਨਿ ਸ਼੍ਰੀ ਸਾਤ-ਗੁਰ ਜੀ ਮੁਸਕਾਨੇ। ਚਹਤਿ ਦਿਖਾਯਹੁ ਜਿਮ ਛਲ ਠਾਨੇ[6]। ਨਿਕਟਿ ਲਿਖਾਰੀ ਤਬਹਿ ਹਕਾਰਾ। ਸੁਨਤਿ ਸਭਿਨਿ ਕੇ ਗੁਰੂ ਉਚਾਰਾ ॥ ੨੫ ॥ 'ਲਿਖਹੁ ਹੁਕਮ ਨਾਮਾ ਪਠਿ ਪਾਸ। ਬਡਾ ਮਸੰਦ ਬੁਲਾਕੀ ਦਾਸ।ਢਾਕੇ ਕੀ ਸੰਗਤਿ ਗਨ ਸਾਰੀ।ਸਭਿ ਤੇ ਲੇਤਿ ਦਰਬ ਕੋ ਭਾਰੀ॥੨੬॥ ਏਕ ਮੁਹਾਫਾ[7] ਸੁਠ ਬਨਿਵਾਵਹੁ। ਚਿੱਤ੍ਰਤਿ ਰਚਿ ਗਜਦੰਤ ਲਗਾਵਹੁ। ਹੇਮ ਸਾਤ ਸੈ ਤੋਲਾ ਤੋਲ। ਲਗਹਿ ਸਕਲ ਜੋ ਹੁਇ ਬਡ ਮੋਲ' ॥੨੭॥ ਸੁਨਿ ਸਤਿਗੁਰ ਤੇ ਲਿਖਜੋ ਲਿਖਾਰੀ। ਕਰਿ ਇਕੱਤ੍ਰ ਸਿਖ ਲੇ ਕਰ ਧਾਰੀ[8]। ਬੰਦਨ ਕਰਿ ਢਾਕੇ ਕੋ ਗਯੋ। ਗੁਰ ਕੋ ਹੁਕਮ ਮਸੰਦਹਿ ਦਯੋ ॥ ੨੮ ॥ ਲੇ ਤਿਸ ਨੇ ਤਤਕਾਲ ਹਕਾਰੇ। ਦਿਯੋ ਦਰਬ 'ਸੁਠ ਕਰਹੁ' ਉਚਾਰੇ। ਬਹੁਤੇ ਕਾਰੀ-

---

[1]ਮੇਰੀ ਮਹਿਮਾਂ ਦੀ ਮਿਰਯਾਦਾ ਨਹੀਂ ਜਾਣੀ। [2]ਭਾਵ ਇਨ੍ਹਾਂ ਨੂੰ ਪਰਖੋ। [3]ਫਰਕ ਰੱਖਣ। [4]ਗੁਸਾ ਧਾਰਕੇ। [5](ਜਿਵੇਂ ਮਸੰਦ) ਛਲ ਕਰਦੇ ਹਨ। [6]ਖਾਸਾ, ਪਾਲਕੀ [ਅ:,=ਮੁਹਾਫਾ]। [7](ਪੱਤ੍ਰਿਕਾ) ਕੱਠੀ ਕਰਕੇ ਸਿੱਖ ਨੇ ਲੈਕੇ ਹੱਥ ਵਿਚ ਧਾਰੀ।

ਗਰ ਲਗਵਾਏ। ਕੰਚਨ ਕਾਂਟਾ ਕੜੀ ਘੜਾਏ[1] ॥੨੯॥ ਚੌਰਨਿ ਦਿਨ ਮਹਿੰ ਭਯੋ ਤਯਾਰਾ। ਸਰਬ ਰੀਤਿ ਤੇ ਨੀਕ ਸੁਧਾਰਾ। ਢਾਕੇ ਤੇ ਤਿਨ ਦੀਨਿ ਪਠਾਈ।ਪੁਰਿ ਪਟਨੇ ਮਹਿੰ ਪਹੁੰਚਯੋ ਆਈ ॥੩੦॥ ਸ਼੍ਰੀ ਗੁਰ ਗੋਬਿੰਦ ਸਿੰਘ ਅਗਾਰੀ। ਧਰ ਕਰਿ ਤਿਸ ਕੀ ਬਿਨੈ ਉਚਾਰੀ। ਤਿਨ ਕੋ ਸੁਨਤਿ ਭਨਯੋ 'ਭਾ ਸੁੰਦਰ। ਪਠਿ ਦੀਜਹਿ ਮਾਤਾ ਢਿਗ ਅੰਦਰ' ॥੩੧॥ ਕਪਟ ਜੁ ਕਰਯੋ ਮਸੰਦ ਧਨ ਰਾਖਨਿ। ਜਾਨਯੋ ਸਤਿਗੁਰ ਕਿਯੋ ਨ ਭਾਖਨਿ। ਪਿਖਿ ਮਾਤਾ ਦੋਨਹੁੰ ਹਰਿਖਾਈ। ਭਨੀ ਮਸੰਦਨਿ ਕੀ ਭਲਿਆਈ ॥ ੩੨ ॥'ਬਡ ਗੁਰ ਸਿੱਖ ਬੁਲਾਕੀ ਦਾਸ। ਤੁਰਤ ਤਯਾਰ ਕਰਿ ਭੇਜਯੋ ਪਾਸ।ਅਤਿ ਸੁੰਦਰ ਕਹਿਕੈ ਬਨਿਵਾਯਹੁ। ਕੰਚਨ ਜਿਸ ਮਹਿੰ ਬਹੁਤ ਲਗਾਯਹੁ ॥੩੩॥ ਅਬਿ ਲਗਿ ਅਪਰ ਨ ਹਮ ਨੇ ਹੇਰਾ। ਰਚਯੋ ਰੁਚਿਰ ਇਹ ਮੋਲ ਬਡੇਰਾ'। ਮਾਤ ਨਾਨਕੀ ਨੇ ਸਮੁਝਾਏ। 'ਦੇਖਹੁ ਸੁਤ! ਸਿੱਖੀ ਇਸ ਭਾਏ ॥ ੩੪। ਮਾਨਹਿੰ ਸਗਰੇ ਹੁਕਮ ਤੁਮਾਰੋ। ਕਹਹੁ ਜਥਾ ਭੇਜਹਿੰ ਕਰਿ ਤਯਾਰੋ। ਸੇਵ ਬਿਧੈ ਸਭਿ ਕੇ ਮਨ ਰਾਤੇ।ਪੂਰਨ ਗੁਰੂ ਆਪ ਕੋ ਜਾਤੇ[2]॥੩੫॥ਸਿਖ ਸੰਗਤਿ ਅਸ ਬ੍ਰਿੰਦ ਮਸੰਦ। ਤੁਮਰੇ ਪ੍ਰੇਮੀ ਰਿਦੈ ਬਿਲੰਦ। ਮੱਦ੍ਰ ਦੇਸ਼ ਤੇ ਹਮ ਜਥਿ ਆਏ। ਸੰਕਟ ਬਿਨਾਂ ਸਰਬ ਸੁਖ ਪਾਏ ॥ ੩੬ ॥ ਤਹਾਂ ਉਪੱਦ੍ਰਵ ਅਨਗਨ ਹੋਰੇ। ਤੁਰਕਨ ਸੋਂ ਰਣ ਮਚੇ ਘਨੇਰੇ। ਸ਼੍ਰੀ ਅੰਮ੍ਰਿਤਸਰ ਬਡ ਸੰਗ੍ਰਾਮਾ। ਸੈਨ ਘਨੀ ਤੇ ਤਜਿ ਕਰਿ ਧਾਮਾ॥੩੭॥ਬੀਬੀ ਬੀਰੋ* ਬਨਾਹ ਤਿਸ ਕਾਲਾ। ਕਰਯੋ ਹੁਤੋ ਪਕਵਾਨ ਬਿਸਾਲਾ। ਤਿਸ ਤੇ ਆਦਿ ਸਮੱਗ੍ਰੀ ਜੇਤੀ । ਭਏ ਜੁੱਧ ਤੇ ਲੁਟ ਗਈ ਤੇਤੀ ॥ ੩੮ ॥ ਹਮ ਤੁਰਕਨਿ ਤੇ ਭੈ ਬਡ ਧਾਰੇ।ਨੀਠ ਨੀਠ ਨਿਕਸੇ ਨਿਜ ਦ੍ਵਾਰੇ। ਤਿਸਤੇ ਆਦਿ ਬਿਘਨ ਸਮੁਦਾਏ। ਭਏ ਦੇਸ਼ ਤਿਸ ਕਿਤਿਕ ਗਿਨਾਏ ॥ ੩੯ ॥ ਤੁਮਰੋ ਜਨਮ ਦੇਸ਼ ਇਸ ਭਯੋ।ਹੇ ਸੁਤ! ਹਮ ਤਥਿ ਕੋ ਸੁਖ ਲਯੋ। ਆਦਿ ਬੁਲਾਕੀ ਦਾਸ ਮਸੰਦ । ਅਪਰ ਸਿੱਖ ਸੰਗਤਿ ਜੇ ਬ੍ਰਿੰਦ ॥ ੪੦ ॥ ਨਿਸ਼ਚਾ ਕਰਹਿੰ ਸੁ ਬੀਚ ਤੁਮਾਰੇ। ਰਿਦੈ ਕਪਟ ਕੋ ਨਰ ਨਹਿੰ ਧਾਰੇ। ਰਹਿਬੋ ਇਸੀ ਦੇਸ਼ ਕੋ ਕੀਜੈ । ਮੱਦ੍ਰ ਦੇਸ਼ ਕੋ ਨਾਮ ਨ ਲੀਜੈ ॥ ੪੧ ॥ ਤਹਾਂ ਸ਼ਰੀਕ ਮਹਾਂ ਦੁਖਦਾਈ । ਪਿਖਿ ਨਹਿੰ ਸਕਹਿੰ, ਸੁ ਬਿਘਨ ਉਠਾਈ[3]। ਅਨਿਕ ਬਿਧਿਨਿ ਕੋ ਦੁਖ ਤਿਸ ਦੇਸ਼।ਹੇ ਸੁਤ!ਹਮ ਪਰ ਬਿਤੈ ਅਸ਼ੇਸ਼॥੪੨॥ਸੋ ਮੇਰੇ ਜਥਿ ਹੀ ਚਿਤ ਆਵੈਂ।ਧੀਰ ਨ ਉਪਜਤਿ

[1]ਕੁੰਡੇ ਕੜੀਆਂ ਘੜਾਈਆਂ। [2]ਜਾਣਦੇ ਹਨ। [3]ਉਹ ਵਿਘਨ ਉਠਾਉਂਦੇ ਹਨ। *ਪਾ:–ਬੀਰੁ।

ਅਜਹੁੰ ਡਰਾਵੈ[1] । ਨਰ ਪੂਰਬ ਮਹਿੰ ਸ਼ਰਧਾ ਧਾਰੀ[2] । ਇਹਾਂ ਬਸਹੁ ਨਿਤ ਪ੍ਰਤਿ ਸੁਖਭਾਰੀ[3] ॥ ੪੩ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਮੁਹਾਵੇ ਕੋ' ਪ੍ਰਸੰਗ ਬਰਨਨੰ ਨਾਮ ਚੱਤ੍ਵਾਰਿੰਸਤੀ ਅੰਸੁ ॥ ੪੦॥

੪੧. [ਪੰਜਾਬ ਨੂੰ ਤਿਆਰੀ। ਜਗਤੇ ਸੇਠ ਨੂੰ ਵਰ]।

ਦੋਹਰਾ ॥ ਪਿਤ ਕੀ ਮਾਤਾ ਕੇ ਬਚਨ ਸੁਨਿ ਸ਼੍ਰੀ ਗੋਬਿੰਦ ਸਿੰਘ। ਤੁਰਕਨਿ ਮ੍ਰਿਗ ਸਮੁਦਾਇ ਕੋ ਚਹਤਿ ਹਨਨੋਂ ਜਿਮ ਸਿੰਘ ॥ ੧ ॥ ਚੌਪਈ ॥ ਸਿੱਖ ਮਸੰਦਨਿ ਕੀ ਬਡਿਆਈ। ਜਬਿ ਮਾਤਾ ਨੇ ਇਸ ਬਿਧਿ ਗਾਈ। ਲਖਿ ਕੈ ਸਭਿ ਸ਼ਰਧਾਲੁ ਵਿਸ਼ੇਸ਼। ਚਹਤਿ ਰਹੋ ਪੂਰਬ ਹੀ ਦੇਸ਼ ॥ ੨ ॥ ਇਸ ਨਿਸ਼ਚੈ ਕੇ ਟਾਰਨ ਕਾਰਨ। ਮੰਦ੍ਰ ਦੇਸ਼ ਹਿਤ ਕਰਨਿ ਪਧਾਰਨਿ। ਲੀਲਾ ਰਚੀ ਤਬਹਿ ਗੁਰ ਸ੍ਵਾਮੀ। ਸਭਿ ਘਟ ਘਟ ਕੇ ਅੰਤਰ ਜਾਮੀ ॥੩॥ ਵਹਿਰ ਮੁਹਾਵਾ[4] ਸੋ ਨਿਕਸਾਯੋ। ਸੰਗਤਿ ਨਿਕਟਿ ਹੁਕਮ ਫੁਰਮਾਯਹੁ। 'ਈਂਧਨ ਭਾਰ ਸਕੇਲਨਿ ਕਰੋ। ਆਨਿ ਆਨਿ ਕਰਿ ਇਸ ਥਲ ਧਰੋ' ॥ ੪ ॥ ਸਮਧਾ[5] ਜਬਿ ਦੇਖੀ ਸਮੁਦਾਯਾ। ਬੀਚ ਮੁਹਾਵਾ ਤਬਹਿ ਟਿਕਾਯਾ। ਦਿਯੋ ਹੁਕਮ ਪਾਵਕ ਮੰਗਵਾਏ। ਤਤਛਿਨ ਦਈ ਤਾਂਹਿ ਲਗਵਾਏ ॥੫॥ਜਰਨਿ ਲਗਯੋ ਸਭਿ ਨਰ ਬਿਸਮਾਏ ।–ਲਾਇ ਦਰਬ ਬਹੁ ਇਹੁ ਬਨਵਾਏ। ਮਾਤਨਿ ਕਹਿ ਮੰਗਵਾਵਨਿ ਠਾਨਾ। ਕਬਹੁੰ ਅਰੁਝਿ ਨ ਕੀਨਿ ਪਯਾਨਾ ॥ ੬ ॥ਨਹਿੰ ਕੋ ਦਿਨ ਇਸ ਕੋ ਸੁਖ ਲਯੋ।ਆਵਤਿ ਹੀ ਜਰਾਇ ਕਰਿ ਦਯੋ–। ਜਾਇ ਨਾਨਕੀ ਨਿਕਟਿ ਬਤਾਵਾ। 'ਸੋ[6] ਪਾਵਕ ਕੋ ਬੀਚ ਜਰਾਵਾ' ॥ ੭ ॥ ਸੁਨਿ ਕਰਿ ਦਾਸਨਿ ਸਾਥ ਬਖਾਨਾ। 'ਮਹਾਂ ਪੁਰਖ ਇਹੁ ਗੁਰੂ ਮਹਾਨਾ। ਹੁਕਮ ਨ ਫੇਰਨੋ ਜਾਇ ਤਿਨੋਂ ਕਾ। ਨਿਕਸਤਿ ਮੁਖ ਤੇ ਫੁਰਹਿ ਜਿਨੋਂਕਾ' ॥੮॥ ਲਗੀ ਆਗ ਸਗਰੋ ਜੰਰਿ ਗਯੋ।ਸੀਤਲ ਭਸਮ ਜਥਹਿ ਤਿਸ ਭਯੋ[7]। ਜਿਤੋ ਹੋਮ ਤਿਸ ਤੇ ਨਿਕਸਾਯਹੁ। ਕਹਿ ਸਤਿਗੁਰ ਨੇ ਸਰਬ ਚੁਨਾਯਹੁ ॥ ੯ ॥ ਨੀਕੇ ਜਲ ਮੈਂ ਕੀਨਿ ਪਧਾਰਨਿ ।ਨਿਕਟਿ ਅਨਾਯਹੁ ਕਰਨੋ ਨਿਹਾਰਨ। ਦਾਸਨ ਕੇ ਕਰ ਮਹਿੰ ਉਚਵਾਏ ।ਅੰਤਰ ਮਾਤਾ ਤੀਰ ਸਿਧਾਏ॥੧੦॥ ਧਰਨੋ ਸੁ ਜਾਇ ਨਾਨਕੀ ਪਾਸ। 'ਬਡੋ ਮਸੰਦ ਬੁਲਾਕੀ ਦਾਸ। ਤਿਸ ਕੀ ਇਹ ਕਰਤੂਤ ਨਿਹਾਰਹੁ। ਜਿਸ ਤਰੀਫ ਕੋ ਆਪ ਉਚਾਰਹੁ ॥ ੧੧ ॥

---

[1]ਅਜੇ ਵੀ ਡਰ ਆਉਂਦਾ ਹੈ। [2]ਪੂਰਬ ਵਿਚਲੇ ਆਦਮੀ ਸ਼ਰਧਾ ਧਾਰੀ ਭਾਵ ਸ਼ਰਧਾਲੂ ਹਨ। [3]ਖਾਸਾ। [4]ਬਾਲਨ। [5]ਉਹ (ਖਾਸਾ)। [6]ਜਦ ਸਵਾਹ ਠੰਢੀ ਹੋ ਗਈ।

–ਬਡ ਸ਼ਰਧਾਲੂ ਪੂਰਬ ਦੇਸ਼–। ਦੇਖਹੁ ਤਿਨਕੋ ਕਪਟ ਵਿਸ਼ੇਸ਼ੁ। ਦਸਮ ਅੰਸ[1] ਕੰਚਨ ਇਸ ਮਾਂਹੀ। ਤਾਂਬਾ ਅਪਰ ਘਰਾਯਹੁ ਤਾਂਹੀ[2] ॥ ੧੨॥ ਗੁਰੁ ਘਰ ਤਿਸ ਮੁਜਰੈ ਸਭਿ ਦੇਤਿ[3]। ਸਕਲ ਮੋਲ ਹਾਟਿਕ ਕੋ ਲੇਤਿ।ਰਾਖਤਿ ਘਰ ਸਤਿਗੁਰ ਕੀ ਕਾਰ। ਭਾਖਤਿ–ਕਰਸੋ ਮੁਹਾਫਾ ਤਮਾਰ–॥ ੧੩ ॥ ਐਸੇ ਨਰ ਹੈਂ ਪੂਰਬ ਦੇਸ਼। ਬੁਧਿ ਹੋਰੀ, ਕੂਰੇ ਇਨ ਬੇਸ। ਬਡਨੋਂ ਬਡਨੋਂ ਕੀ ਜੋ ਅਸ ਮਤਿ ਹੈ। ਤੌ ਛੋਟਨੋਂ ਕੀ ਕਹਾਂ ਸੁ ਗਤਿ ਹੈ' ॥ ੧੪ ॥ ਦੇਖਿ ਮਾਤ ਤੂਸ਼ਨਿ ਹੁਇ ਰਹੀ।ਪੌਤ੍ਰ ਪਾਸ ਕੁਛ ਜਾਇ ਨ ਕਹੀ।–ਸਭਿ ਘਟ ਕੋ ਮਾਲਿਕ ਗੁਰ ਰੂਰਾ। ਬੋਲੇ ਉਤਰਸੋ ਜਾਇ ਨ ਪੂਰਾ[4]–॥੧੫॥ ਸ਼੍ਰੀ ਗੁਜਰੀ ਦਿਸ਼ਿ ਸਾਸੁ ਨਿਹਾਰਾ। ਪੁੱਤ੍ਰ ਸਾਥ ਸ਼ੁਭ ਬਾਕ ਉਚਾਰਾ। [5]ਪਿਤਾ ਤੁਮਾਰੋ ਇਤ ਚਲਿ ਆਯੋ। ਬਹੁ ਤੀਰਥ ਕੋ ਹਮਹਿ ਕਰਾਯੋ ॥ ੧੬ ॥ ਪੁਨ ਹਮ ਕੋ ਇਸ ਪੁਰਿ ਮਹਿ ਤਮਾਗੇ ।ਆਪ ਗਏ ਚਲਿ ਪੂਰਬ ਆਗੇ।ਜਬਿ ਕੇ ਇਹ ਖ਼ਲ ਕੀਨਸਿ ਬਾਸ। ਕਰਤਿ ਸੇਵ ਕੋ ਸੰਗਤਿ ਰਾਸ ॥ ੧੭ ॥ ਅਬਿ ਪੰਜਾਬ ਗਏ ਪਿਤ ਤੁਮਰੇ।ਲਿਖ ਪਾਤੀ ਭੇਜਹਿਂ ਢਿਗ ਹਮਰੇ। ਜਿਸ ਪ੍ਰਕਾਰ ਕੀ ਸੁਧਿ ਪਹੁੰਚਾਵੈਂ। ਹਮ ਕੋ ਕਰਨੀ ਤਿਮ ਬਨਿ ਆਵੈ ॥ ੧੮ ॥ ਯਾਂਤੇ ਰੁਚਹਿ ਬਾਸ ਸੁਖ ਪਾਏ[6]। ਬਸਤੇ ਸੰਮਤ ਕਿਤਿਕ ਬਿਤਾਏ। ਬਹੁ ਲੋਕਨਿ ਮਿਲਿ ਪ੍ਰੀਤ ਉਪਾਈ। ਸਗਲੀ ਵਸਤੁ ਆਨਿ ਅਰਪਾਈ ॥ ੧੯ ॥ ਪ੍ਰਥਮ ਜਨਮ ਧਰਿ[7], ਅਲਪ ਸਰੀਰ। ਸਭਿ ਸੁਧ ਲਗੀ ਸੰਭਾਰਨਿ ਧੀਰ। ਆਗੈ ਮਰਜ਼ੀ ਜਥਾ ਤੁਮਾਰੀ। ਤਸੋਂ ਬਰਤਹਿਂ ਗੇ ਹੁਇ ਅਨੁਸਾਰੀ' ॥ ੨੦ ॥ ਸੁਨਤਿ ਮਾਤ ਤੇ ਗੁਰੂ ਉਚਾਰੀ।[5]ਮੱਦ੍ ਦੇਸ਼ ਸਿੱਖੀ ਹੈ ਭਾਰੀ।ਸਕਲ ਗੁਰਨਿ ਤਹਿਂ ਬਾਸਾ ਕੀਨੇ। ਅਪਨੇ ਪੁਰਿ ਤੀਰਥ ਰਚਿ ਦੀਨੇ ॥ ੨੧ ॥ ਤਿਸੀ ਦੇਸ਼ ਤੇ ਸੈਨ ਬਨਾਈ। ਦਿੱਲੀਪਤਿ ਸੋਂ ਕੀਨਿ ਲਰਾਈ। ਕੋਤਿਕ ਸਿੱਖ ਭਾਉ ਧਰਿ ਰਹੇ। ਕਿਨਹੁੰ ਨੌਕਰੀ ਗੁਰ ਘਰ ਲਹੇ ॥ ੨੨ ॥ ਬਨਹਿਂ ਨ ਸੋ ਇਸ ਦੇਸ਼ ਮਝਾਰੀ। ਊਪਰ ਬੇਸ਼ ਦਿਖਾਵਹਿਂ ਧਾਰੀ । ਜਬਿ ਗੁਰ ਕੋ ਕਿਮ ਕਾਰਜ ਬਨੈ। ਸਿੱਖੀ ਤਮਾਗਹਿਂ ਸ਼ਰਧਾ ਹਨੈਂ ॥ ੨੩ ॥ ਇੱਤਮਾਦਿਕ

---

[1]ਦਸਵਾਂ ਹਿੱਸਾ। [2]ਹੋਰ (ਸਾਰਾ) ਤਾਂਬਾ ਤਿਸ (ਬੁਲਾਕੀ ਦਾਸ) ਨੇ ਘੜਾਇਆ ਹੈ। [3]ਗੁਰੂ ਘਰ ਤਿਸ ਨੂੰ (ਮੁਹਾਫੇ ਦਾ ਮੁੱਲ) ਸਾਰਾ ਮੁਜਰੇ ਦਿੰਦਾ ਹੈ। [4]ਬੋਲਣ ਨਾਲ ਪੂਰਾ ਨਹੀਂ ਉੱਤਰ ਸਕੀਦਾ। [5]ਇਸੇ ਲਈ (ਸਾਨੂੰ ਇਹੋ) ਚੰਗਾ ਲਗਦਾ ਹੈ ਕਿ ਇੱਥੇ ਵੱਸਕੇ ਸੁਖ ਪਾਈਏ। [6]ਪਹਿਲਾਂ (ਆਪ ਨੇ) ਜਨਮ (ਇਥੇ) ਧਾਰਿਆ ਹੈ ।

ਕਾਰਨ ਹੈਂ ਬ੍ਰਿੰਦ। ਬਨਹਿ ਗਮਨ ਤਿਸ਼ ਦੇਸ਼ ਬਿਲੰਦ'। ਸੁਧਿ ਪਟਣੇ ਪੁਰਿ ਮਹਿੰ ਬਿਸਤਰੀ।–ਚਾਹਤਿ ਸਤਿਗੁਰ ਤਯਾਰੀ ਕਰੀ ॥ ੨੪ ॥ ਮੱਦ੍ਰ ਦੇਸ਼ ਕੋ ਚਹਤਿ ਸਿਧਾਵਨਿ। ਜਿਤ ਗਮਨੈਂ ਤਿਤ ਕਰਿ ਹੈਂ ਪਾਵਨ–। ਸਗਰੀ ਸੰਗਤਿ ਸੁਨਿ ਕਰਿ ਆਈ।ਲਯਾਇ ਉਪਾਇਨ ਕੋ ਅਰਪਾਈ॥੨੫॥ ਜਹਿੰ ਕਹਿੰ ਕੇ ਬਹੁ ਆਇ ਮਸੰਦ। ਅਰਪਹਿੰ ਆਨਨੋ ਦਰਬ ਬਿਲੰਦ। ਸ਼੍ਰੀ ਸਤਿਗੁਰ ਕੋ ਸਭਿ ਸਮੁਝਾਵੈਂ। ਅਪਨੀ ਅਪਨੀ ਸੀਖ[1] ਬਤਾਵੈਂ ॥੨੬॥ 'ਗੁਰ ਜੀ ! ਇਹਾਂ ਬਾਸ ਸੁਖ ਕੋਰਾ। ਸੰਗਤਿ ਬ੍ਰਿੰਦ ਮਿਲਾਪ ਬਡੇਰਾ।ਕਿਸੂ ਵਸਤੁ ਕੀ ਕਮੀ ਨ ਕੋਈ। ਹਮ ਅਨੁਕੂਲੀ ਸਭਿ ਨਿਤ ਹੋਈ ॥ ੨੭ ॥ ਹੁਕਮ ਆਪ ਕੋ ਹੋਵਹਿ ਜੈਸਾ। ਹਮ ਕਰਿ ਸਕਿ ਹੈਂ ਤਤਛਿਨ ਤੈਸਾ। ਕਰਹੁ ਉਚਾਰਨਿ ਜਿਮੁ ਹੁਇ ਮਰਜ਼ੀ।ਸਦਾ ਗੁਜ਼ਾਰਤਿ ਹੈਂ ਇਮ ਅਰਜ਼ੀ' ॥੨੮॥ ਸੁਨਿ ਸਤਿਗੁਰ ਬੋਲੇ ਬਚ ਪਾਵਨ।'ਹਮ ਨੋ ਮੱਦ੍ਰ ਦੇਸ਼ ਕੋ ਜਾਵਨਿ। ਬਹੁ ਕਾਰਜ ਤਿਹਠਾਂ ਬਸਿ ਕਰਨੇ[2]। ਬਿਦਤਿ ਅਬਿਦਤ ਕਹਾਂ ਕੋ ਬਰਨੇ[3] ॥ ੨੯ ॥–ਨਿਸ਼ਚੈ ਇਨ ਕੋ ਰਿਦਾ ਗਮਨ ਮੈਂ–। ਸਿੱਖ ਮਸੰਦਨ ਜਾਨੀ ਮਨ ਮੈਂ। ਤੂਸ਼ਨਿ ਹੋਏ ਕਛੁ ਨ ਬਖਾਨੀ। ਗਮਨੇ ਸਦਨ ਥੰਦਨਾਂ ਠਾਨੀ ॥ ੩੦ ॥ ਜਗਤ ਸੇਠ[4] ਪਟਣੇ ਪੁਰਿਬਾਸੀ।ਗੁਰ ਕੋ ਸੇਵਕ ਬਹੁ ਧਨ ਪਾਸੀ।–ਗਮਨ ਗੁਰੂ ਕੋ ਨਿਸ਼ਚੈ ਭਯੋ–। ਜਬਿ ਐਸੇ ਸ਼ੋਨਨਿ ਸੁਨਿ ਲਯੋ ॥ ੩੧॥ਲੇ ਮਿਸ਼ਟਾਨ ਰੁਚਿਰ ਪਕਵਾਨ। ਭਰੇ ਥਾਰ ਬਹੁ ਧਰਿ ਧਰਿ ਪਾਨ। ਸ਼੍ਰੀ ਸਤਿਗੁਰ ਕੋ ਢਿਗ ਚਲਿ ਆਯਹੁ। ਹਾਥ ਜੋਰਿ ਕਰਿ ਸੀਸ ਨਿਵਾਯਹੁ॥੩੨॥ਦੋਨਹੁੰ ਮਾਤਨਿ ਕੋ ਕਰਿ ਨਮੋ।ਹਾਥ ਬੰਦਿ ਬੋਲਨੋ ਤਿਹ ਸਮੋ। 'ਸ਼੍ਰੀ ਪ੍ਰਭੁ ! ਜਗਤ ਜੇਤਨੀ ਮਾਯਾ। ਸਭਿ ਤੁਮਰੀ ਬਖਸ਼ੀ ਕਰਿ ਦਾਯਾ ॥ ੩੩॥ ਦਈ ਆਪ ਕੀ ਬਰਤਹਿੰ ਸਾਰੇ।ਜਾਨਤਿ ਇਸ ਬਿਧਿ ਕੋ ਸਿਖ ਭਾਰੇ। ਮੈਂ ਹੌਂ ਦਾਸ ਆਪ ਕੋ ਜੋਈ। ਬਖਸ਼ਨੋ ਮੋਹਿ ਦਰਬ ਬਹੁ ਸੋਈ ॥ ੩੪ ॥ ਸਭਿ ਪੁਰਿ ਮਹਿੰ ਕੋਠੀ ਬਹੁ ਮੇਰੀ। ਸਭਿ ਪ੍ਰਕਾਰ ਤਹਿੰ ਸੌਜ ਘਨੇਰੀ।ਜਿਸ ਜਿਸ ਮਗ ਕੋ ਰਾਵਰ ਜਾਵਹੁ।ਜਹਿੰ ਜਹਿੰ ਨਿਸ ਮਹਿੰ ਡੇਰੋ ਪਾਵਹੁ[5]॥੩੫॥ ਤਹਿੰ ਤੇ ਖਰਚ ਲੇਹੁ ਮਨ ਭਾਯਾ।ਰਹਹੁ ਜਿਤਿਕ ਦਿਨ ਤਹਿੰ ਹਰਖਾਯਾ। ਖਾਨ ਪਾਨ ਸ਼ੁਭ ਬਸਤ੍ਰ ਜਿ ਚਹੀਅਹਿੰ । ਮਮ ਕੋਠੀ ਸਿਖ ਕੋ ਪਠਿ

[1]ਸਿੱਖਯਾ। [2]ਵੱਸਕੇ ਕਰਨੇ ਹਨ। [3]ਕਈ ਪ੍ਰਗਟ ਕਈ ਗੁਪਤ ਕੀ ਕੋਈ ਦੱਸੇ। [4]ਜਗਤ ਨਾਮੇ ਸੇਠ। [5]ਡੇਰੇ ਪਾਵੋਗੇ।

ਕਹੀਅਹਿ ॥੩੬॥ ਮਮ ਗੁਮਾਸ਼ਤੇ ਮਗ ਮਹਿ ਜੋਈ।ਮੈਂ ਲਿਖਿ ਦੇਹੁ ਮਾਨਿ ਹੌਂ ਸੋਈ। ਜਿਤਿਕ ਸੇਵ ਮੋਤੇ ਹੁਇ ਜਾਈ। ਮੈਂ ਨਿਸ਼ਚੈ ਜਾਨੌਂ ਸਫਲਾਈ' ॥ ੩੭ ॥ ਜਗਤ ਸੇਠ ਕੀ ਸੁਨਿ ਕਰਿ ਬਾਨੀ। ਗੁਰ ਪ੍ਰਸੰਨਤਾ ਕੀਨਿ ਮਹਾਂਨੀ। 'ਜੋ ਤੁਮ ਭਾਉ ਹਮਾਰੋ ਕਰਸੋ। ਐਸਾ ਬਿਖੈ ਪ੍ਰੇਮ ਕੋ ਧਰਸੋ ॥੩੮॥ ਤਿਸ ਕੋ ਫਲ ਹੋਵਹਿ ਤੁਝ ਭਾਰੋ। ਲਛਮੀ ਬਹੁ ਘਰ ਥਿਰਹਿ ਉਦਾਰੋ। ਤਿਸ ਤੇ ਤੋਟਾ ਕਿਤਹੁੰ ਨ ਪਾਵੈਂ। ਲਾਭ ਲੇਤਿ ਹੀ ਬੈਸ ਬਿਤਾਵੈਂ ॥ ੩੯ ॥ ਹਮ ਕੋਠੀ ਤੇ ਲੈਹਿੰ ਕਿ ਨਾਂਹੀ। ਕਹਿਬੇ ਤੇ ਫਲ ਭਾ ਤੁਵ ਪਾਹੀ। ਹਮ ਸੁਨਿ ਕੈ, ਕਿਯ ਭਾਵ ਬਿਸਾਲਾ[1]। ਤੁਝ ਕੋ ਫਲ ਪ੍ਰਾਪਤਿ ਇਸ ਕਾਲਾ' ॥ ੪੦॥ ਜਗਤ ਸੇਠ ਸੁਨਿ ਕੈ ਗੁਰ ਬਾਨੀ। ਭਯੋ ਅਨੰਦ ਨ ਜਾਇ ਬਖਾਨੀ। –ਗੁਰ ਪ੍ਰਸੰਨਤਾ ਮੋ ਪਰ ਹੋਈ–। ਲਿਖੀ ਪੱਤ੍ਰਿਕਾ ਪੁਰਿ ਪੁਰਿ ਸੋਈ ॥ ੪੧॥ ਨਿਜ ਥਲ ਬਿਖੈ ਪੁਚਾਵਨਿ ਕਰੈ[2]। 'ਜਬਿ ਦੇਖਹੁ ਗੁਰ ਨਿਜ ਪੁਰਿ ਬਰੇ। ਸਾਦਰ ਸਰਬ ਰੀਤਿ ਕੀ ਸੇਵਾ। ਕਰਹੁ ਪ੍ਰਸੰਨ ਤਹਾਂ ਗੁਰਦੇਵਾ' ॥ ੪੨ ॥ ਕਹਿ ਮਾਤਾ ਕੋ ਸਭਿ ਸਮੁਝਾਈ। ਪੁਨ ਪਗ ਪਰਿ ਨਿਜ ਗ੍ਰੀਵ ਨਿਵਾਈ। ਲੇ ਕਰਿ ਬਰ ਗੁਰ ਤੇ ਮਨ ਭਾਯਾ। ਕਰਿ ਬੰਦਨ ਕੋ ਉਰ ਹਰਖਾਯਾ ॥ ੪੩ ॥ ਭੁਗਤਿ ਮੁਕਤਿ ਕੇ ਬਰ ਕੋ ਪਾਇ। ਅਪਨੀ ਆਪਨ[3] ਪਹੁੰਚਸੋ ਜਾਇ। ਸਭਿ ਸੰਗਤਿ ਮੈਂ ਜਸੁ ਬਿਸਤਰਾ। 'ਧੰਨ ਧੰਨ' ਤਿਸ ਕੋ ਸਭਿ ਕਰਾ ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਤਿਆਰ ਹੋਵਨਿ' ਪ੍ਰਸੰਗ ਬਰਨਨੰ ਨਾਮ ਏਕ ਚਤ੍ਵਾਰਿੰਸਤੀ ਅੰਸੂ ॥ ੪੧ ॥

੪੨. [ਪਟਣੇ ਤੋਂ ਵਿਦਾਇਗੀ]।

ਦੋਹਰਾ ॥ ਨਿਤਪ੍ਰਤਿ ਗੁਰ ਤਮਾਰੀ ਕਰਤਿ ਭਏ ਚਲਨਿ ਕਹੁ ਤਮਾਰ। ਇਤਨੇ ਮਹਿ ਆਵਤਿ ਭਯੋਪਠਨੋ ਜੁ[4] ਗੁਰੂ ਉਦਾਰ ॥੧॥ ਚੌਪਈ ॥ ਪਹੁੰਚਸੋ ਸਿੱਖ ਆਨਿ ਤਿਹ ਸਮੈਂ। ਜੁਗ ਮਾਤਨਿ ਬੰਦਤਿ ਸਿਰ ਨਮੈ। ਬਿਚਰਤਿ ਆਪ ਦੇਖਿ ਚਲਿ ਆਏ[5]। ਨਰ ਪੰਜਾਬੀ ਲਖਿ ਹਰਿਖਾਏ॥ ੨ ॥ ਸਿਖ ਪਦ ਬੰਦਤਿ ਜੁਗ ਕਰ ਬੰਦਿ। ਗੁਰ ਕੋ ਸਭਿ ਬਿਧਿ ਕਹਸੋ ਅਨੰਦ[6]। ਹਾਥ

[1]ਅਸਾਡਾ (ਟੁਰਨਾ) ਸੁਣਕੇ ਤੂੰ ਬੜਾ ਪ੍ਰੇਮ ਕੀਤਾ ਹੈ।(ਅ) ਅਸਾਂ (ਕੋਠੀਆਂ ਵਾਲੀ ਗਲ) ਸੁਣਕੇ ਹੀ (ਜਿਸ ਤੋਂ ਜਾਣੀਂਦਾ ਹੈ.ਕਿ ਤੂੰ) ਬਹੁਤ ਪ੍ਰੇਮ ਕੀਤਾ ਹੈ ਤੈਨੂੰ ਤਤਕਾਲ ਫਲ ਪ੍ਰਾਪਤੀ ਕਰਾ ਦਿਤੀ ਹੈ। [2]ਟਿਕਾਣੇ ਟਿਕਾਣੇ ਪੁਚਾਈਆਂ (ਪਤ੍ਰਿਕਾਂ)। [3]ਆਪਣੀ ਹੱਟੀ ਤੇ। [4]ਭਾਵ ਜੋ ਸਿੱਖ ਨਾਵੇਂ ਗੁਰਾਂ ਘੱਲਿਆ ਸੀ। [5]ਖੇਡਦੇ ਖੇਡਦੇ ਆਪ (ਦਸ਼ਮੇਸ਼ ਜੀ) ਦੇਖਕੇ (ਉਸ ਪੁਰਸ਼) ਨੂੰ ਆ ਗਏ। [6]ਭਾਵ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸਭ ਤਰ੍ਹਾਂ ਦੀ ਆਨੰਦ ਕੁਸ਼ਲ ਕਹੀ।

ਬਿਖੈ ਤੇ ਦੀਨਿਸਿ ਪਾਤੀ। ਦੇਖਿ ਤੀਨ ਹੂੰ ਸੀਤਲ ਛਾਤੀ[1]॥੩॥ ਤਤਛਿਨ ਖੋਲਿ ਪਢਾਵਨਿ ਕੀਨਿ। ਲਿਖੀ ਕੁਸ਼ਲ ਸਭਿ ਗੁਰੂ ਪ੍ਰਬੀਨ। [2]ਸੰਗਤਿ ਸਹਤ ਮਸੰਦਨ ਸਾਰੇ। ਹਮ ਦਿਸ਼ਿ ਤੇ ਦਿਹੁ ਖੁਸ਼ੀ ਉਚਾਰੇ॥੪॥ ਸਭਿਹਿਨਿ ਕਹੁ ਬਹੁ ਕਹਹੁ ਦਿਲਾਸਾ। ਨਿਜ ਦਿਸ਼ਿ ਤੇ ਪੂਰਹੁ ਤਿਨ ਆਸਾ। ਸਿਖ ਸੰਗਤਿ ਕੋ ਉਰ ਹਰਿਖਾਇ। ਤਯਾਰ ਹੋਇ ਲਿਹੁ ਨਰ ਸਮੁਦਾਇ॥ ੫॥ ਚਲਿ ਪੰਜਾਬ ਦੇਸ਼ ਕੋ ਆਵਹੁ। ਗਮਨਹੁ ਸੁਖ ਸੋਂ ਨਹਿ ਉਤਲਾਵਹੁ। ਮਗ ਮਹਿੰ ਪੁਰਿ ਤਿਨ ਮਹਿ ਬਹੁ ਸੰਗਤ। ਸਿਮਰਹਿ ਸਤਿਗੁਰ ਕਰਿ ਕਰਿ ਪੰਗਤਿ॥ ੬॥ ਤਿਨ ਸਭਿਹਿਨਿ ਕਹੁ ਦਰਸ਼ਨ ਦੇਤੋ। ਪੂਰਹੁ ਮਨੋਰਥ ਸਿਖ ਕਹਿੰ ਜੇਤੋ[3]। ਸਨੇ ਸਨੇ ਮਗ ਉਲੰਘਨ ਕਰੀਅਹਿ। ਆਨਿ ਅਨੰਦ-ਪੁਰਿ ਨਗਰ ਨਿਹਰੀਅਹਿ॥ ੭॥ ਬਸਹੁ ਜਥਾ ਸੁਖ ਇਤਿ ਚਿਰਕਾਲ। ਗਮਨਹੁ ਮਗ ਸਭਿ ਬਿਧਿ ਸੰਭਾਲ[4]। ਸੁਨਿ ਮਨ ਹਰਖੇ ਕਹਤਿ ਉਤਾਲੇ:- 'ਭਲੀ ਭਈ ਪਿਤ ਮਰਜ਼ੀ ਚਾਲੇ[5]॥ ੮॥ ਰਿਦੈ ਹਮਾਰੇ ਕੀ ਸਭਿ ਜਾਨਿ। ਲਿਖੀ ਪੱਤ੍ਰਿਕਾ ਗੁਰ ਭਗਵਾਨ'। ਪੁਨ ਸਿਖ ਤੇ ਸਭਿ ਬੂਝੀ ਗਾਥ। 'ਕਹਾਂ ਛੋਰਿ ਆਯੋ ਗੁਰ ਨਾਥ?॥ ੯॥ ਕਹਾਂ ਬਿਲਾਸ ਕਰਤਿ ਮਨ ਭਾਏ?। ਸੰਗਤਿ ਰਹਹਿ ਕਿਤਿਕ ਢਿਗ ਆਏ?ਕਿਸ ਬਿਧਿ ਕੋ ਅਨੰਦਪੁਰਿ ਹੇਰਾ? ਕਿਤਿਕ ਦੂਰ ਦਰਿਆਉ ਬਡੇਰਾ?॥ ੧੦॥ ਕਿਤਿਕ ਨਿਕਟਿ ਦੂਸਰ ਦਿਸ਼ਿ ਗਿਰ ਹੈਂ? ਕਿਸ ਪੂਕਾਰ ਕੀ ਹੋਰੀ ਧਰ ਹੈ?' ਸੁਨਤਿ ਸਿੱਖ ਨੇ ਸਕਲ ਬਤਾਈ। 'ਆਵਹਿ ਨਿਤ ਸੰਗਤ ਸਮੁਦਾਈ॥ ੧੧॥ ਸਤੁੱਦ੍ਰਵ ਸਲਿਤਾ ਨਿਕਟਿ ਪ੍ਰਵਾਹੂ। ਬਿਮਲ ਅਗਾਧ ਚਲਹਿ ਜਲ ਮਾਂਹੂ। ਨਿਕਟਿ ਨਿਕਟਿ ਪਰਬਤ ਗਨ ਖਰੇ। ਬਾਸ ਚੰਡਿਕਾ ਊਪਰ ਕਰੇ[6]॥੧੨॥ ਅਵਨੀ ਤਲ ਸੁੰਦਰ ਸਬਜ਼ਾਈ। ਖਰੇ ਤਰੋਵਰ ਜਹਿੰ ਸਮੁਦਾਈ। ਗੁਰ ਅਨੰਦ ਪੁਰਿ ਬਿਖੈ ਸੁਹਾਏ। ਸਿਖ ਮਸੰਦ ਢਿਗ ਰਹਿ ਸਮੁਦਾਏ॥ ੧੩॥ ਜਹਿ ਸਤਿਗੁਰ ਕੋ ਚਰਨ ਸਿਧਾਰੈਂ। ਸੰਗਤਿ ਬ੍ਰਿੰਦ ਆਨਿ ਪਰਵਾਰੈ। ਆਵਤਿ ਜਾਤਿ ਹਜ਼ਾਰਹੁ ਨੀਤ। ਲੋਤਿ ਕਾਮਨਾ ਕਰਹਿੰ ਜੁ ਚੀਤ॥ ੧੪॥ ਜਸ ਬਹੁ ਫੈਲਿ ਰਹਯੋ ਸਭਿ ਦੇਸ਼। ਆਵਹਿੰ ਲੈ ਲੈ ਦਰਬ ਵਿਸ਼ੇਸ਼। ਕਰਹਿੰ

---

[1]ਦੇਖਕੇ ਤਿੰਨਾਂ ਭਾਵ ਦੋਵੇਂ ਮਾਤਾ ਜੀ ਤੇ ਸਾਹਿਬਜ਼ਾਦੇ ਜੀ ਦੀ ਛਾਤੀ ਸੀਤਲ ਹੋਈ ਭਾਵ ਸੁਖ ਪ੍ਰਾਪਤ ਹੋਇਆ। [2]ਚਿੱਠੀ ਦਾ ਮਜ਼ਮੂਨ ਤੁਰਿਆ। [3]ਜਿਤਨੇ ਮਨੋਰਥ ਸਿੱਖ ਕਹਿਣ। [4]ਇੱਛਾ ਨਾਲ ਚੱਲੇ ਹਾਂ। [5]ਭਾਵ ਉਪਰ ਨੈਣਾਂ ਦੇਵੀ ਨਾਮੇ ਟਿੱਲਾ ਹੈ।

ਉਧਾਰਨਿ ਸ਼ਰਧਾਵਾਨ। ਇਸ ਬਿਲਾਸ ਮਹਿੰ ਗੁਰ ਭਗਵਾਨ' ॥ ੧੫ ॥ ਸੁਨਿ ਪ੍ਰਸੰਨ ਸਿਖ ਪਰ ਤਬਿ ਭਏ।ਕੁਗਤਿ ਮੁਕਤਿ ਕੋ ਬਰ ਸ਼ੁਭ ਦਏ।ਜੁਗ ਮਾਤਨਿ ਤਮਾਰੀ ਕਰਿਵਾਈ। ਵਾਹਨ ਸਾਜ਼ ਦਾਸ ਸਮੁਦਾਈ ॥ ੧੬ ॥ ਸਮੈਦਨ ਡੇਰੇ ਪਾਇ ਉਛਾਰ। ਜ਼ਰੀਦਾਰ ਜਗਮਗਤਿ ਉਦਾਰ। ਤੁੰਗ ਕਕੁਦ ਬਲਿ ਦੀਰਘ ਬੈਲ'। ਚਲਹਿੰ ਤੁਰੰਗ ਮਨੰ ਦੈ ਗੈਲ॥੧੭॥ ਕੰਚਨ ਪੋਰੀ ਸ਼੍ਰਿੰਗਨਿ ਪਾਏ'। ਝੂਖਨ ਟਲਕਾ ਆਦਿ ਸੁਹਾਏ। ਸਿਵਕਾਦਿਕ ਜਟਤੀ ਨਗ ਕਰੇ। ਮੁਕਰ ਚੁਕੋਨ ਗੋਲ ਬਰ ਜਰੇ' ॥੧੮॥ ਝਾਲਰ ਜ਼ਰੀ ਗੁੰਢ' ਲਰਕਾਏ। ਮੁਕਤਾ ਲਰੀ ਬ੍ਰਿੰਦ ਛਬਿ ਛਾਏ। ਉਚਿਤ ਸਮਿੱਗ੍ਰੀ ਸਾਥ ਉਠਾਵਨਿ। ਸਭਿ ਕੋ ਕੀਨੇ ਭਾਰ ਬੰਧਾਵਨਿ ॥ ੧੯ ॥ ਸੁਨਿ ਤਮਾਰੀ ਕੋ ਸੰਗਤਿ ਆਈ। ਮਸਤਕ ਟੇਕਹਿੰ 'ਦਿਹੁ ਵਥੁ ਕਾਈ'। ਅੰਗ ਸੰਗ ਜੋ ਲਾਗੀ ਗੁਰ ਕੇ। ਜਿਸ ਤੇ ਲਹੈਂ ਮਨੋਰਥ ਉਰ ਕੇ॥੨੦॥ ਤੁਮ ਸਮ ਪੂਜਹਿੰ ਦਰਸ਼ਨ ਕਰੈਂ। ਰਿਦੈ ਭਾਵਨਾ ਸੰਗਤਿ ਧਰੈ'। ਸੁਨਿ ਸ਼੍ਰੀ ਤੇਗ ਬਹਾਦਰ ਨੰਦਨ। ਦਿਯੋ ਪੰਥੂਰਾ ਸਿੱਖਨਿ ਬੰਦਨ' ॥ ੨੧ ॥ 'ਬਾਲਿਕ ਬਧ ਹਮ ਇਸ ਪਰ ਰਹੇ। ਸ਼ਰਧਾ ਧਰਹੁ ਕਾਮਨਾ ਲਹੋ'। ਸਹਿਤ ਮਸੰਦਨ ਆਇਸੁ ਮਾਨੀ। ਰਖਨੋ ਪੰਥੂਰਾ ਜਨਮ ਸਥਾਨੀ ॥ ੨੨ ॥ ਅਜ ਲੌ ਅਹੈ ਸੁਨਜੋ ਹਮ ਕਾਨ। ਅਭਿਖੇਕਤਿ ਸਿਖ ਗੁਰੂ ਸਮਾਨ। ਜਨਮ ਥਾਨ ਜੋ ਦਰਸ਼ਨ ਕਰਿ ਹੈ। ਜਨਮ ਜਨਮ ਕੇ ਕਲਮਲ ਹਰਿ ਹੈ ॥ ੨੩ ॥ 'ਸ਼੍ਰੀ ਗੁਰ ਤੇਗ-ਬਹਾਦਰ ਜਹਾਂ। ਚਲਨਿ ਸਮੈ ਉਤਰੇ ਸੁਖ ਲਹਾ। ਤਹਾ ਪ੍ਰਥਮ ਡੇਰਾ ਠਹਿ-ਰਾਯਹੁ'। ਸਭਿ ਸੰਗਤਿ ਕੋ ਭਾਖਿ ਸੁਨਾਯਹੁ ॥੨੪॥ ਜੋਤਿਕ ਸ਼ਸਤ੍ਰ ਸੰਚਿ ਨਿਜ ਕਰੇ।ਸੋ ਸੰਦੂਖ ਮਹਿੰ ਸਾਦਰ ਧਰੇ। ਦਾਸਨ ਕੇ ਸਿਰ ਪਰ ਧਰਿਵਾਇ। ਕਹਿ ਕਰਿ ਪੂਰਬ ਦਿਏ ਪੁਚਾਇ ॥ ੨੫ ॥ ਅਪਰ ਸਮਿੱਗ੍ਰੀ ਚਲਿ ਚਲਿ ਤਹਾਂ। ਆਨਿ ਪਹੁੰਚੇ ਡੇਰੇ ਜਹਾਂ। ਬਾਲਿਕ ਖੇਲਤਿ ਸੋ ਸਭਿ ਆਏ। ਹਾਥ ਜੋਰਿ ਬੰਦਹਿੰ ਸਮੁਦਾਏ ॥੨੬॥ ਸਮਾਨੇ ਭਨਹਿੰ ਤਿਨਹੁੰ ਮਹਿੰ ਐਸੇ' । 'ਕਰੀ ਸਭਿਨਿ ਸੋਂ ਗੋਬਿੰਦ ਜੈਸੇ' । ਜਬਿ ਸੁਧਿ ਭਈ ਤਮਾਗ ਕਰਿ ਗਏ।

---

[1]ਉੱਚੀਆਂ ਬੰਨਾਂ ਵਾਲੇ ਤੇ ਬਲੀ ਵਡੇ ਵਡੇ ਬੈਲ। [2]ਸੋਨਿਆਂ ਦੀਆਂ ਸਾਮਾਂ ਸਿੰਗਾਂ ਪਰ ਪਾਈਆਂ ਹਨ। [3]ਸ਼ੀਸ਼ੇ ਚੁਕੋਨੇ ਤੇ ਗੋਲ ਸੁਹਣੇ ਸੁਹਣੇ ਜੜੇ ਹੋਏ। [4]ਗੁੱਛੇ। [5](ਸਾਨੂੰ ਪੂਜਣੇ ਵਾਸਤੇ) ਕੋਈ (ਨਿਜ ਦੀ) ਵਸਤੂ ਦੇਵੋ [6]ਸਿੱਖਾਂ ਦੇ ਨਮਸਕਾਰ ਕਰਨੇ ਲਈ। [7]ਭਾਵ ਓਥੇ ਡੇਰਾ ਕਰੋ। [8]ਤਿਨ੍ਹਾਂ ਵਿਚ ਜੋ ਸਿਆਣੇ ਸਨ ਓਹ ਐਉਂ ਕਹਿੰਦੇ ਹਨ। [9]ਕ੍ਰਿਸ਼ਨ ਨੇ ਜਿਵੇਂ।

ਬਿੰਦ੍ਰਾਬਨ ਬਾਸੀ ਦੁਖ ਲਏ॥੨੭॥ ਮਥੁਰਾ ਜਾਇ ਬਸੇ ਤਤਕਾਲਾ। ਬਾਲ ਸਖਾ ਸਭਿ ਭਏ ਬਿਹਾਲਾ। ਤਿਨਹੁੰ ਮਨਿੰਦ ਨਾਮ ਇਨ ਕੇਰਾ। ਕ੍ਰਿਆ ਬਿਧੈ ਭੀ ਸਮ ਹੀ ਹੇਰਾ॥ ੨੮ ॥ ਪ੍ਰੇਮ ਦਾਨ ਸੋਂ ਬੰਧਨ ਧਰੇ[1]। ਬਿਛੁਰਤਿ ਬਹੁਰ ਤਜਾਗ ਕਹੁ ਕਰੇ। ਦੋਨਹੁੰ ਜਨੁ ਇਕ ਪਾਟੀ ਪਢੇ[2]। ਮਿਲ ਸਭਿ ਕੋ ਮਨ ਲੇਵਤਿ ਕਢੇ ॥੨੯॥ ਸੋਈ ਆਨਿ ਲੀਨਿ ਅਵਤਾਰ। ਨਿਸ਼ਚੇ ਜਾਨੋ ਪਰਹਿੰ ਬਿਹਾਰ'। ਬ੍ਰਿਹੁ ਕੋ ਸੰਕਟ ਜਿਮ ਘਨਸ਼ਯਾਮੂ। ਤਿਮ ਪਟਣੇ ਮਹਿੰ ਸਿੱਖਨਨਿ ਧਾਮੂ ॥੩੦॥ਸ਼ਾਹੁਨਿ ਕੇ ਸੁਤ ਕੋਤਿਕ ਕਹੈਂ। 'ਹਮ ਤੌ ਇਨ ਕੇ ਸੰਗ ਹੀ ਰਹੈਂ। ਜਬਿ ਇਸ ਦੇਸ਼ ਆਇ ਹੈਂ ਫੇਰੇ[3]। ਨਿਜ ਸਨਬੰਧਨਿ ਕੋ ਪੁਨ ਹੇਰੇਂ[4]॥੩੧॥ਤਿਨ ਕੇ ਮਾਤ ਪਿਤਾ ਸਮੁਝਾਵੈਂ। 'ਹੇ ਸੁਤ ! ਅਬਿ ਇਹ ਫੇਰ ਨ ਆਵੈਂ। ਹਮਰੇ ਬਡੇ ਭਾਗ ਜੇ ਹੋਤਿ। ਇਹਾਂ ਬਸਤਿ ਪਿਖਿ ਅਨੰਦ ਉਦੋਤਿ'॥੩੨॥ਕੋਤਿਕ ਨਿਜ ਪੁੱਤ੍ਰਨਿ ਗਹਿ ਰਾਖਹਿਂ। ਜੇ ਗੁਰ ਸੰਗ ਗਮਨ ਅਭਿਲਾਖਹਿਂ। ਟਿਕਹਿਂ ਨਹੀਂ, ਰੋਦਨ ਕੋ ਕਰਿ ਹੀਂ। ਬਾਰਿ ਬਾਰਿ ਸਮੁਝਾਇ ਸੁਧਰਿਹੀਂ ॥੩੩॥ ਨਿਜ ਪਰੋਸ ਮਹਿੰ[5] ਬਿਰਧਾ ਜੋਈ। ਜਿਸਹਿ ਖਿਝਾਵਹਿਂ ਸੋ ਦੁਖ ਪੋਈ[6]ਬਹੁਤ ਬਿਨੈ ਕੋ ਕਰਤਿ ਬਖਾਨ। 'ਹੇ ਗੋਬਿੰਦ ! ਮਮ ਪ੍ਰੇਮ ਮਹਾਨ ॥ ੩੪ ॥ ਨਹਿਂ ਮਨ ਥਿਰਹਿ ਬਹੁਤ ਅਕੁਲਾਊਂ। ਬਾਰਿ ਬਾਰਿ ਕਹਿ ਕਿਸਹਿਂ ਬੁਲਾਊਂ[7]। ਇੱਤਯਾਦਿਕ ਬਹੁ ਪ੍ਰੇਮ ਕਰੰਤੀ। ਬਲਿ-ਹਾਰੀ ਹੁਇ ਕਸ਼ਟ ਲਹੰਤੀ॥੩੫॥ਦੇਖਿ ਪ੍ਰੇਮ ਕੋ ਅਧਿਕ ਕ੍ਰਿਪਾਲਾ। ਕਹਯੋ ਬਾਕ 'ਹੁਇ ਸ਼ੋਕ ਬਿਸਾਲਾ। ਜਨਮ ਜਨਮ ਕੇ ਪਾਪ ਗਵੈ ਹੈਂ।ਜਗ ਮਹਿੰ ਫੇਰ ਨ ਫੇਰਾ ਪੈ ਹੈਂ'॥੩੬॥ ਤਿਸਕੀ ਬਧ ਜੋਤਿਕ ਲਖਿ ਸ਼ੇਸ਼ੂ। ਦੀਨਸਿ ਘਰ ਤੇ ਦਰਬ ਵਿਸ਼ੇਸ਼ੂ।ਉਰ ਹਰਖਾਇ ਆਸ਼ਿਖਾ ਦੇਤਿ। ਲੋਕ ਪਰਲੋਕ ਭਲੇ ਸੁਖ ਲੇਤਿ ॥੩੭॥ ਅਪਰ ਨਿਕਟਿ ਜੇ ਪ੍ਰੇਮੀ ਮਹਾਂ। ਘਰ ਕੋ ਦਿਯ ਸਮਾਜ ਤਿਨ ਤਹਾਂ।ਵਧਯੋ ਬ੍ਰਿਹਾ ਕੋ[8] ਸੰਕਟ ਭਾਰੀ।ਮਿਲਿ ਸਮੂਹ ਆਏ ਨਰ ਨਾਰੀ ॥੩੮॥ ਬਨ ਮਹਿੰ ਰਾਮਚੰਦ ਜਿਮ ਜਾਤੇ। ਲੋਕ ਅਜੁੱਧਯਾ ਕੇ ਜਿਸ ਭਾਂਤੇ। ਕਿਸ ਕਿਸ ਕੀ ਬਿਰਥਾ ਅਬਿ ਲਿਖੀਅਹਿ। ਮਹਾਂ ਪ੍ਰੇਮ ਤੇ ਦੁਖ ਬਹੁ ਲਖੀਅਹਿ ॥ ੩੯ ॥ ਸੰਗਤਿ ਬਡੀ ਕਹਾਵਹਿ ਜਹਾਂ। ਚਢਿ ਕਰਿ ਗਮਨੇ

[1]ਬੰਨ੍ਹ ਕਰਕੇ। [2]ਦੋਨੋ (ਸਾਹਿਬਜ਼ਾਦੇ ਜੀ ਤੇ ਕ੍ਰਿਸ਼ਨ) ਮਾਨੋ ਇਕੋ ਪੱਟੀ ਪੜ੍ਹੇ ਹਨ। [3]ਫੇਰ ਆਉਣਗੇ। [4]ਆਪਣੇ ਸਬੰਧੀਆਂ ਨੂੰ ਤਦੋਂ ਮਿਲ ਲਵਾਂਗੇ। [5]ਗਵਾਂਢ ਵਿਚ। [6]ਉਹ ਦੁਖ ਨਾਲ ਪੋਂਤੀ ਗਈ। [7]ਵਿਛੋੜੇ ਦਾ।

ਸਤਿਗੁਰ ਤਹਾਂ। ਸੰਗ ਹਜ਼ਾਰੋਂ ਹੈਂ ਨਰ ਨਾਰੀ। ਬ੍ਰਿਹੁ ਤੇ ਪ੍ਰਾਪਤਿ ਸੰਕਟ ਭਾਰੀ॥੪੦॥ਚਢੀ ਨਾਨਕੀ ਸਮੰਦਨ ਮਾਂਹੀ।ਗੁਜਰੀ ਡੋਰੇ ਚਢਿ ਚਲਿ ਤਾਂਹੀ। ਬੀਚ ਪਾਲਕੀ ਆਪ[1] ਸੁਹਾਏ।ਦੇਤਿ ਚਲੇ ਦਰਸ਼ਨ ਸਮੁਦਾਏ॥੪੧॥ਕੋਤਿਕ ਅਸਵਾਰੀ ਪਰ ਆਵਤਿ। ਦਰਸਹਿਂ ਏਕ ਰਾਤਿ ਸੁਖ ਪਾਵਤਿ। ਗਮਨਹਿਂ ਸੰਗ ਜੁ ਪਗ ਪਗ ਮਾਂਹਿ[2]। ਅਨਿਕ ਤੀਰਥਨਿ ਕੇ ਫਲ ਪਾਹਿਂ[3] ॥ ੪੨ ॥ ਦੁਰਲਭ ਦਰਸ਼ਨ ਕਰਿ ਹੈਂ ਨੀਕੇ । ਜੋ ਗੁਰ ਪੁਰਹਿਂ ਮਨੋਰਥ ਹੀਕੇ । ਪਰਸੋ ਬਿਹੀਰ ਗੁਰੂ ਕੇ ਪਾਛੈ । ਕੋਤਿਕ ਆਇ ਕਾਮਨਾ ਬਾਂਛੈ ॥ ੪੩ ॥ ਮ੍ਰਿਦੁ ਬਾਕਨਿ ਸੋਂ ਦੇ ਦੇ ਧੀਰ।ਮਾਰਗ ਚਲੇ ਗੁਰੂ ਨਰ ਭੀਰ।ਸੰਗਤਿ ਬਡੀ ਆਇ ਕਿਯ ਡੇਰਾ। ਉਤਰ ਪਰੇ ਸਗਰੇ ਤਿਸ ਬੇਰਾ ॥੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਸ਼੍ਰੀ ਗੋਬਿੰਦ ਸਿੰਘ ਜੀ ਗਮਨ' ਪ੍ਰਸੰਗ ਬਰਨਨੰ ਨਾਮ ਦੋਇ ਚਤ੍ਵਾਰਿੰਸਤੀ ਅੰਸੂ ॥ ੪੨ ॥ ੪੩. [ਕਾਂਸ਼ੀ ਪੁੱਜੇ]।

ਦੋਹਰਾ॥ਸੰਝ ਭਈ ਜਬਿ ਲੌ ਤਹਾਂ ਆਵਤਿ ਗਨ ਨਰ ਨਾਰਿ।ਗ਼ਨੀ ਗ਼ਰੀਬ ਸੁ ਪ੍ਰੇਮ ਮਨ ਮਿਲੇ ਭਾਉ ਕੋ ਧਾਰਿ ॥ ੧ ॥ ਚੌਪਈ ॥ ਤਹਿਂ ਕੀ ਸੰਗਤਿ ਸੇਵਾ ਠਾਨੀ। ਅਚਵਨਿ ਹੇਤੁ ਸਮਿੱਗ੍ਰੀ ਆਨੀ। ਚਾਵਰ,ਚੂਨ,ਦਾਰ,ਘ੍ਰਿਤ ਘਨੇ।ਆਨਤਿ ਧਰੇ ਚਾਵ ਚੌਗੁਨੇ[4]॥੨॥[5]–ਸਤਿਗੁਰ ਉਤਰੇ ਮਾਤਨਿ ਸਾਥ। ਆਇ ਕਦਾਚਿਤ[6] ਪੁਨ ਕਬਿ ਨਾਥ[7]। ਬਡੇ ਧਨੀ ਸਿਖ ਚਲਿ ਕਰਿ ਆਏ। ਚਹਯੋ ਸਭਿਨਿ ਕੋ ਦੈਂ ਤ੍ਰਿਪਤਾਏ[8] ॥ ੩ ॥ ਸੁਜਸੁ ਨਗਰ ਮਹਿਂ ਵਧਹਿ ਹਮਾਰੇ–।ਇੱਤਾਦਿਕ ਗੁਣ ਬਹੁਤ ਬਿਚਾਰੇ।ਸੇਵਾ ਸਰਬ ਦਰਬ ਤੇ ਆਦਿ। ਅਰਪਿ ਬਿਲੋਕੇ[9] ਗੁਰ ਅਹਿਲਾਦ॥ ੪ ॥ ਅਨਿਕ ਪ੍ਰਕਾਰਨ ਕੇ ਉਪਹਾਰੇ। ਲਗੇ ਗੁਰੂ ਕੇ ਅੱਗੂ ਅੰਬਾਰੇ[10]। ਆਇ ਤਿਹਾਵਲ ਅਰੁ ਪਕਵਾਨ।ਬੈਟਹਿਂ ਦੈਂ ਸਭਿ ਸਿੱਖਨਿ ਪਾਨ ॥ ੫ ॥ ਭੀਰ ਅਧਿਕ ਕੁਛ ਵਾਰ ਨ ਪਾਰਾ। ਬਹੁ ਕੋਸਨਿ ਲੌ ਨਗਰ ਉਦਾਰਾ। ਸਿੱਖ ਹਜ਼ਾਰਨਿ ਕੇ ਘਰ ਤਹਾਂ। ਸੁਨਿ ਗੁਰ ਗਮਨ ਆਇ ਜਹਿਂ ਕਹਾਂ ॥ ੬ ॥ ਬਿਨੈ ਬਖਾਨਹਿਂ ਅਨਿਕ ਪ੍ਰਕਾਰ। 'ਪ੍ਰਭੁ ਜੀ ! ਹਮ ਕੋ ਚਲੇ ਵਿਸਾਰ । ਪੁਰਹਿਂ ਮਨੋਰਥ ਕਰਿ ਅਰਦਾਸ । ਅਬਿ ਹਮ ਜਾਇ ਕੌਨ ਕੇ ਪਾਸ ॥੭॥ ਸ੍ਵਾਮੀ ਨਿਕਟਿ,ਚਹਿਤਿ ਲੇਂ ਜਾਚਾ। ਹੋਹਿ ਦੂਰ ਕਸ਼ਾ ਕਰਹਿਂ ਉਬਾਚਾ[11]।ਸਤਿਗੁਰ ਕਹਯੋ 'ਜਨਮ ਇਸਥਾਨ।

[1]ਸਾਹਿਬਜ਼ਾਦੇ ਜੀ।[2]ਜੇਹੜੇ (ਨਾਲ)ਨਾਲ ਰਾਹ ਵਿਚ ਇੱਕ ਇਕ ਕਦਮ ਚਲਦੇ ਹਨ। [3]ਪਾਉਂਦੇ ਹਨ। [4]ਦੋਗੁਣੇ ਚਾਉ ਨਾਲ ਲਿਆ ਕੇ ਧਰਦੇ ਹਨ। [5]ਸੰਗਤ ਵਿਚਾਰਦੀ ਹੈ। [6]ਕਦੀ ਕੁ ਆਏ ਹਨ। [7]ਫੇਰ ਨਾਥ ਜੀ ਕਦੋਂ (ਔਣ ?)। [8]ਜੋ (ਕੁਛ ਕਿਸੇ ਨੂੰ) ਚਾਹੀਦਾ (ਭਾਵ ਲੋੜ) ਹੈ, ਸਾਰਿਆਂ ਨੂੰ ਦੇਕੇ ਤ੍ਰਿਪਤ ਕਰ ਦੇਈਏ। [9]ਦਰਸ਼ਨ ਕੀਤੇ। [10]ਢੇਰ। [11]ਕੀ ਕਹਿ ਸਕਾਂਗੇ।

ਕਰਹੁ ਬੇਨਤੀ ਤਹਾਂ ਬਖਾਨਿ ॥ ੮ ॥ ਸਰਬ ਕਾਮਨਾ ਮਨ ਕੀ ਪੂਰਾ। ਕਰਸੋ ਸਥਾਪਨ ਅਪਨਿ ਪੰਘੂਰਾ । ਬੈਠੋ ਜਹਿਂ ਹਮਰੋ ਧਰਿ ਧਯਾਨ । ਕਰਹੁ ਬੇਨਤੀ ਜੋਰਹੁ ਪਾਨ ॥ ੯ ॥ ਗੁਰ ਸਭਿ ਥਾਨ, ਬਹਿਰ ਕਯਾ ਭੌਨ[1]। ਮੁਖ ਤੇ ਕਹੈਂ ਕਿ ਧਰਿ ਕਰਿ ਮੌਨ ।ਸਤਿਗੁਰ ਜਾਨਹਿਂ ਸਭਿ ਕੇ ਮਨਕੀ। ਕਯੋਂ ਨ ਪੁਰਹਿਂਗੇ ਆਸਾ ਜਨ ਕੀ' ॥ ੧੦ ॥ ਸਹਿਤ ਮਸੰਦਨਿ ਸੰਗਤਿ ਸੁਨਿਕੈ । ਬਿਸਮਾਨੇ ਪੂਰਨ ਗੁਰ ਗੁਨਿਕੈ।–ਲਘੁ ਬਧ ਮਹਿਂ ਬਹੁ ਸੁਮਤਿ ਬਤਾਵੈਂ । ਨਿਜ ਸਿੱਖਨਿ ਕੀ ਸ਼ੋਧ ਜਨਾਵੈਂ ॥ ੧੧ ॥ ਕਯੋਂ ਨ ਕਹੈਂ, ਕਯਾ ਅਚਰਜ ਮਾਨੋ। ਸਤਿਗੁਰ ਕੇ ਨੰਦਨ ਪਹਿਚਾਨੋ–। 'ਧੰਨ ਧੰਨ' ਕਰ ਜੋਰਿ ਬਖਾਨੈਂ । ਬ੍ਰਿਹੁ ਤੇ ਤਊ ਮਹਾਂ ਦੁਖ ਜਾਨੈਂ ॥ ੧੨ ॥ ਅਨਿਕ ਪ੍ਰਕਾਰਨ ਕਰੇ ਅਹਾਰਾ । ਆਨਯੋ ਗੁਰ ਕੇ ਢਿਗ ਭਰਿ ਥਾਰਾ । ਤੁਰਸ਼[2] ਮਧੁਰ[3] ਚਰਪਰਾ[4] ਬਨਾਇ। ਮੇਵਾ ਬ੍ਰਿੰਦ ਗਿਰੀ ਗਨ ਪਾਇ॥ ੧੩ ॥ ਬਹੁ ਬਿਧਿ ਕੇ ਚਾਵਰ ਕਰਿਵਾਏ । ਪਤਰੇ[5], ਬਡ[6] ਖੁਸ਼ਬੋਇ ਉਠਾਏ[7] । ਮਧੁਰ, ਸਲਵਣ ਘ੍ਰਿੱਤ ਭੁੰਜਵਾਏ । ਸੂਪਕਾਰ ਮਤਿ ਚਤੁਰ ਬਨਾਏ ॥੧੪॥ ਆਨਿ ਮੁਰੱਬੇ ਜੋ ਫਲ ਨਾਨਾ[8] । ਅਨਿਕ ਅਚਾਰਨ ਲਯਾਵਨਿ ਠਾਨਾ। ਕਹਿਂ ਲੌ ਗਿਨੌਂ ਅਨੇਕ ਪ੍ਰਕਾਰਾ। ਤ੍ਰਿਪਤਾਏ ਸਭਿ ਦੀਨਿ ਅਹਾਰਾ ॥੧੫॥ ਜਿਤਨੀ ਸੰਗ ਸੰਗਤਾਂ ਆਈ। ਇਕ ਸਮ ਸਭਿਨਿ ਦੇਗ਼ ਬਰਤਾਈ। ਗੁਰੂ ਹੁਕਮ ਤੇ ਅਚਵਨੋ ਸਾਰੇ । ਦਿਯੋ ਨ ਕਰਿਬੇ ਕਿਸੈ ਅਹਾਰੇ[9]॥੧੬॥ਉਤਸਵ ਭਯੋ ਮਿਲਨੋ ਬਡ ਮੇਲਾ । ਚਹਿਂ ਦਰਸ਼ਨ ਤੇ ਜਨਮ ਸੁਹੇਲਾ । ਜਾਮ ਨਿਸਾ ਲੌ ਦੇਖਤਿ ਰਹੇ । ਬਹੁਰ ਨੀਂਦ ਮੁਖ ਕੋ ਉਰ ਲਹੇ ॥ ੧੭ ॥ ਨਿਜ ਨਿਜ ਥਾਨ ਜਥਾ ਸੁਖ ਸੋਏ। ਗੁਰ ਗੁਨ ਉਰ ਧਰਿ ਕਰਿ ਸਭਿ ਕੋਏ। ਜਾਮ ਨਿਸਾ ਤੇ ਆਸਾਵਾਰ । ਗਾਇਂ ਰਬਾਬੀ ਪ੍ਰੇਮ ਉਦਾਰ ॥ ੧੮ ॥ ਸੌਚ ਸ਼ਨਾਨ ਕਰੇ ਉਠਿ ਕਰਿ ਕੇ । ਸਿਮਰਹਿਂ ਸੱਤਿਨਾਮ ਗੁਰ ਹਰਿ ਕੇ[10]। ਗੁਰ ਜਾਗੇ, ਕਰਿ ਸੌਚ ਸ਼ਨਾਨਾ। ਪੋਸ਼ਿਸ਼ ਪਹਿਰੀ ਚਾਰੁ ਮਹਾਨਾ ॥ ੧੯ ॥ ਬਡੀ ਪ੍ਰਾਤਿ ਤੇ ਆਵਨਿ ਲਾਗੇ । ਧਰਹਿਂ ਉਪਾਇਨ ਮਨ ਅਨੁਰਾਗੇ । ਚਹੁੰਦਿਸ਼ਿ ਮਹਿ ਕਹਿ ਦਿਏ ਬਿਠਾਇ । ਨਿਜ ਨਿਜ ਦਿਸ਼ਿ ਗੁਰ ਮੁਖ ਦਿਖਰਾਇ ॥ ੨੦ ॥

[1]ਬਾਹਰ ਕੀ ਤੇ ਘਰ ਵਿਚ ਕੀ। [2]ਖੱਟਾ । [3]ਮਿੱਠਾ। [4]ਕਰਾਰਾ । [5]ਪਤਲੇ । [6]ਲੰਬੇ। [7]ਖੁਸ਼ਬੂ ਵਾਲੇ । [8]ਫਲਾਂ ਦੇ ਮੁਰੱਬੇ। [9]ਕਿਸੇ ਨੂੰ ਭੀ (ਆਪਣਾ) ਅਹਾਰ ਤਿਆਰ ਕਰਨ ਨਾ ਦਿੱਤਾ। [10]ਗੁਰਾਂ ਦੁਆਰੇ (ਪ੍ਰਾਪਤ ਹੋਇਆ) ਹਰੀ ਦਾ 'ਸਤਿਨਾਮ' ।

ਧੀਰਜ ਦਈ ਸਭਿਨਿ ਕੋ ਤਬੈ। 'ਆਨਿ ਅਨੰਦ ਪੁਰਿ ਹੋਰਹੁ ਕਬੈ।ਜਨਮ ਭੂਮਿ ਪਟਣੇ ਮਹਿੰ ਮੇਰੀ। ਮਹਿਮਾ ਮਹਾਂ ਬਿਲੋਕਨਿ ਕੇਰੀ ॥ ੨੧॥ ਦਰਸਹੁ ਨਿਤ ਹੀ ਨੇਮ ਨਿਬਾਹੋ।ਸ਼ਰਧਾ ਸਹਿਤ ਕਾਮਨਾ ਪਾਹੋ।ਹੁਇ ਬਿਸਾਲ ਪ੍ਰੇਮੀ ਸਿਖ ਜੋਇ। ਆਨਿ ਅਨੰਦਪੁਰਿ ਦਰਸੈ ਸੋਇ' ॥ ੨੨ ॥ ਇੱਤਯਾਦਿਕ ਕਹਿ ਦੈ ਦੈ ਧੀਰ। ਚਹੁੰਦਿਸ਼ਿ ਮਹਿੰ ਸੰਗਤਿ ਕੀ ਭੀਰ। ਚਢੇ ਪਾਲਕੀ ਮਹਿੰ ਤਤਕਾਲ।'ਗਮਨਹੁ' ਸਭਿ ਸੋਂ ਕਹਯੋ ਕ੍ਰਿਪਾਲੁ।੨੩॥ ਪਰੇ ਪੰਥ ਸਸੰਦਨ ਅਰੁ ਡੋਰੇ। ਏਕ ਚਲੈ ਆਵਤਿ ਗੁਰ ਓਰੇ।ਇਕ ਕਰਿ ਕਰਿ ਬੰਦਨ ਮੁਰਿ ਪਰੈ। ਜਸੁ ਉਚਰਤਿ ਚਿਤਵਤਿ ਘਰ ਥਰੈ ॥ ੨੪ ॥ ਏਕ ਦੂਰ ਲੌ ਗੁਰ ਸੰਗ ਆਏ। ਕਹਿ ਬਹੁ ਬਾਰੀ ਸਿੱਖ ਹਟਾਏ। ਚਰਨ ਸਪਰਸਹਿੰ ਆਂਸੂ ਗੇਰਹਿੰ। ਇਕ ਥਿਰ ਰਹੈਂ, ਏਕ ਹਟਿ ਹੇਰਹਿੰ ॥ ੨੫ ॥ ਜੋ ਜਿਸ ਜੋਗ ਸੁ ਜਾਨਿ ਸੁਜਾਨਾ[1] ।ਸਿਰੋਪਾਉ ਦੈਬੋ ਤਿਸ ਥਾਨਾ। ਸਾਦਰ ਸਗਰੇ ਕਰੇ ਬਿਸਰਜਨ। ਲਖਿ ਸੁਭਾਵ ਉਰ ਹਰਖਤਿ ਗਨ ਜਨ ॥੨੬॥ ਕਰਤਿ ਪ੍ਰਸ਼ੰਸ਼ਾ ਸਦਨ ਸਿਧਾਰੇ। ਗੁਰ ਬ੍ਰਿਹੁ ਤੇ ਦੁਖ ਧੀਰਜ ਟਾਰੇ[2]।ਇਮ ਪਟਣੇ ਪੁਰਿ ਸੰਗਤਿ ਥਰੀ। ਘਰ ਘਰ ਸਭਿਨਿ ਥਾਰਤਾ ਕਰੀ ॥ ੨੭ ॥ ਸਿਵਕਾ ਪਰ ਗੁਰ ਕੀਨਿ ਪਯਾਨਾ ।ਨਰਨਿ ਉਠਾਇ ਸਮੱਗ੍ਰੀ ਨਾਨਾ।ਮਾਤ ਨਾਨਕੀ ਸਸੰਦਨ ਬਿਖੈ। ਪੁੱਤੋ ਕਹੁ ਪ੍ਰਤਾਪ ਬਡ ਪਿਖੈ॥੨੮॥ ਸ਼੍ਰੀ ਗੁਜਰੀ ਚਾਲੀ ਚਢਿ ਡੋਰੇ[3]। ਗਮਨੇ ਮੁਖ ਕਰਿ ਪਸ਼ਚਮ ਓਰੇ । ਦੋਇ ਜਾਮ ਲੌ ਕੀਨਿ ਪਯਾਨੂ। ਡੇਰਾ ਕਰਯੋ ਢਰਯੋ ਜਬਿ ਭਾਨੂ ॥ ੨੯ ॥ ਖਾਨ ਪਾਨ ਸਗਰੋ ਕਰਿਵਾਏ। ਪਸ਼ੁਅਨਿ ਤ੍ਰਿਣ ਦਾਨਾ ਗਨ ਪਾਏ ।ਨਿਕਟਿ ਜਿ ਸਿਖ ਸੁਨਿ ਕਰਿ ਸਭਿ ਆਏ। ਅਪਰ ਅਕੋਰਨਿ ਦਰਸ਼ਨ ਪਾਏ ॥ ੩੦ ॥ ਇਸੀ ਰੀਤਿ ਗੁਰ ਮਾਰਗ ਚਾਲੇ। ਨਿਸ ਬਿਸਰਾਮ ਕਰਹਿੰ ਸੁਖ ਨਾਲੇ । ਦਿਨ ਮਹਿੰ ਗਮਨਹਿੰ ਮਗ ਜੁਗ ਜਾਮ[4]। ਨਿਸ ਸਿਖ ਧਾਮ ਨਗਰ ਕੈ ਗ੍ਰਾਮ[5] ॥ ੩੧ ॥ ਤਹਿੰ ਤੇ ਸੁਨਤਿ ਮਿਲੈਂ ਮੁਦ ਪਾਏ ।ਲਖਹਿੰ ਭਾਗ ਬਡ,ਪ੍ਰਭੁ ਢਿਗ ਆਏ। ਜਥਾ ਸ਼ਕਤਿ ਸਭਿ ਸੇਵਾ ਕਰੈਂ। ਕਰ ਜੋਰਹਿੰ ਪਦ ਪਰ ਸਿਰ ਧਰੈਂ ॥੩੨॥ ਦਿਨਪ੍ਰਤਿ ਕਰਹਿੰ ਕੂਚ ਮਗ ਚਾਲੈਂ। ਉਲੰਘਤਿ ਆਏ ਪੰਥ ਬਿਸਾਲੈ ।ਸਿਵ ਕੀ ਪੁਰੀ[6] ਮੁਕਤਿ ਦਾ ਪਾਵਨ। ਜਹਿੰ ਬਿੰਦਨਾ ਬਡ ਪਛਨਿ

[1]ਸੁਜਾਨ ਜੀ ਨੇ ਜਾਣਿਆ। [2]ਗੁਰਾਂ ਦੇ ਵਿਛੋੜੇ ਤੇ ਧੀਰਜ ਦੂਰ ਹੋਕੇ ਦੁਖ ਹੋਇਆ। [3]ਦੋ ਪਹਿਰ ਰਸਤਾ ਟੁਰਦੇ ਹਨ। [4]ਰਾਤ ਨੂੰ ਕਿਸੇ ਨੱਗਰ ਯਾ ਪਿੰਡ ਵਿਚ ਕਿਸੇ ਸਿੱਖ ਦੇ ਘਰ। [5]ਕਾਂਸ਼ੀ।

ਪਢਾਵਨਿ ॥ ੩੩ ॥ ਕੇਤਿਕ ਦਿਨ ਮਹਿ ਸੋ ਨਿਪਰਾਈ। ਜੁਗ ਮਾਤਨਿ ਸੋਂ ਕਹਤਿ ਸੁਨਾਈ। 'ਕੇਤਿਕ ਸਮੈ ਬਸੈਂ ਇਸ ਨਗਰੀ। ਮਹਿ ਮੰਡਲ ਮਹਿਂ ਮਹਾਂ ਉਜਗਰੀ ॥ ੩੪ ॥ ਗਨ ਗੁਨਵੰਤੇ ਦਿਜ ਤੇ ਆਦਿ। ਮਾਨਵ ਰਹੈਂ ਧਰੈਂ ਅਹਿਲਾਦ'। ਸੁਨਤਿ ਨਾਨਕੀ ਪੋਤ੍ਰੇ ਬਾਨੀ।ਹਰਖਤਿ ਹ੍ਵੈ ਕਰਿ ਨਿਕਟਿ ਬਖਾਨੀ॥ ੩੫ ॥'ਪਿਤਾ ਤੁਮਾਰੇ ਗਮਨਤਿ ਆਏ।ਹਮ ਸਭਿ ਸੰਗ ਤਬੈ ਦਰਸਾਏ। ਪ੍ਰੀਤਵਾਨ ਸੰਗਤਿ ਬਹੁ ਆਈ। ਕਰਸੋ ਕੀਰਤਨ ਉਰ ਹਰਖਾਈ॥੩੬॥ ਹਾਥ ਜੋਰਿ ਰਾਖੇ ਦਿਨ ਕੇਤੇ।ਦਿਨ ਪ੍ਰਤਿ ਦਰਸਤਿ ਬਹੁ ਸੁਖ ਲੇਤੇ। ਅਬਿ ਤੁਮ ਕੋ ਮਿਲਿ ਹੈਂ ਸਭਿ ਆਏ।ਰਹਹੁ ਆਪ ਜੈਸੇ ਮਨ ਭਾਏ' ॥੩੭॥ ਇਮ ਬੋਲਤਿ ਬਿਗਸਤਿ ਬਹੁ ਭਾਂਤੀ ।ਦਾਸਨਿ ਸਾਥ ਕਰਤਿ ਪੁਨ ਬਾਤੀ।ਕਾਸ਼ੀ ਵਹਿਰ ਆਇ ਕਰਿ ਖਰੇ। ਸਕਲ ਵਹੀਰ ਮਿਲਾਵਨਿ ਕਰੇ॥੩੮॥ਸੰਗਤਿ ਬਿਖੈ ਜਾਇ ਸੁਧਿ ਹੋਈ।ਉਰ ਧਰਿ ਹਰਖ ਤਮਾਰ ਸਭਿ ਕੋਈ।ਆਗੇ ਆਦਰ ਕੋ ਹਿਤ ਲੇਨਿ।ਸਭਿ ਗਮਨੇ ਸ਼ਰਧਾ ਮਨਭੇਨ[1]॥੩੯॥ ਮੇਵਨਿ ਕੀ ਡਾਲੀ ਗਨ ਲੀਨਿ।ਪੁਰਿ ਤੇ ਵਹਿਰ ਨਿਕਸਿਬੋ ਕੀਨਿ।ਗੁਰ ਕੋ ਸਨਮੁਖ ਸਭਿ ਚਲਿ ਆਏ। ਗਾਵਤਿ ਸ਼ਬਦ ਪ੍ਰੇਮ ਉਮਹਾਏ ॥ ੪੦ ॥ ਖਰੇ ਦੂਰ ਜਿਤ ਦਿਸ਼ਿ ਜਬਿ ਦੇਖੈਂ । ਭਯੋ ਸਭਿਨਿ ਆਨੰਦ ਬਿਸ਼ੇਖੈ।ਗੰਗਾ ਜਲ ਤਰਿਕੈ ਪਰਿ ਪਾਰ[2]।ਗਏ ਗੁਰੂ ਆਗਵਨ ਬਿਚਾਰਿ ॥ ੪੧ ॥ ਬੰਦਨ ਕਰਿ ਡੇਰਾ ਕਰਿਵਾਏ । ਆਗੈ ਮਿਲੇ ਅਪਰ* ਸਮੁਦਾਏ । ਖਰੇ ਨਿਕਟਿ ਨੰਮ੍ਰੀ ਸਿਰ ਹੋਏ।ਹਾਥ ਜੋਰਿ ਕਰਿ ਦਰਸ਼ਨ ਜੋਏ ॥ ੪੨ ॥ ।ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੋ 'ਗੁਰ ਗਮਨ' ਪ੍ਰਸੰਗ ਬਰਨਨੰ ਨਾਮ ਤੀਨ ਚੱਤ੍ਵਾਰਿੰਸਤੀ ਅੰਸੂ ॥੪੩॥

੪੪. [ਕਾਂਸ਼ੀ ਵਿੱਚ ਨਿਵਾਸ]।

ਦੋਹਰਾ ।। ਮਿਲੇ ਕੀਨਿ ਸਭਿ ਬੰਦਨਾ ਸਿਖ ਕਰਿ ਕੈ ਉਰ ਭਾਉ। ਗਨ ਮੇਵੇ ਅਰਪਨ ਕਰੇ ਆਨੰਦ ਰਿਦ ਨ ਸਮਾਉ ॥ ੧ ॥ ਚੌਪਈ ॥ ਸਭਿਨਿ ਸੰਗ ਹੁਇ ਲਯਾਵਨਿ ਠਾਨੇ ।ਡੇਰਾ ਕਰਿਵਾਯਹੁ ਸ਼ੁਭ ਥਾਨੇ।ਸੁੰਦਰ ਇਕ ਪ੍ਰਯੰਕ ਲੈ ਆਏ। ਉਜਲ ਆਸਤਰਨ ਕੋ ਛਾਏ ॥ ੨ ॥ ਸ਼੍ਰੀ ਗੁਰ ਤੇਗਬਹਾਦਰ ਨੰਦਨ। ਬੈਠਾਰੇ ਕਰਿ ਸਿੱਖਨਿ ਬੰਦਨ। ਸਕਲ ਪੁਰੀ ਮਹਿ ਸੁਧਿ ਹੁਇ ਆਈ। ਦਰਸ਼ਨ ਹਿਤ ਸੰਗਤਿ ਉਮਡਾਈ ॥ ੩ ॥ ਆਪਸ ਬਿਖੈ ਭਨੈਂ ਨਰ ਨਾਰੀ। 'ਆਯੋ ਪ੍ਰਥਮ ਗੁਰੂ ਇਕ ਬਾਰੀ। ਜਿਹ ਸ਼੍ਰੀ ਤੇਗਬਹਾਦਰ ਨਾਮੂ।ਤਿਨ ਕੋ ਇਹ ਨੰਦਨ ਅਭਿਰਾਮੂ॥੪॥ਜਿਨ ਕੋ ਦਰਸ਼ਨ ਪੁਰਵਹਿ

[1]ਸ਼ਰਧਾ ਵਿਚ ਮਨ ਭਿੱਜੇ ਹੋਏ। [2]ਪਾਰ ਪੈਕੇ। *ਪਾ:—ਆਨਿ।

ਸ੍ਵਾਰਥ। ਲੈ ਸ਼ਰਧਾਲੂ ਕਾਰ ਪਦਾਰਥ। ਘਰ ਮਹਿ ਚਲਿ ਕਰਿ ਨਵਨਿਧਿ ਆਈ।ਹੋਹਿ ਕੁਭਾਗੀ ਲੇਨਿ ਨ ਜਾਈ'॥੫॥ਇਮ ਕਹਿ ਲੇ ਲੇ ਕਰਿ ਉਪਹਾਰ।ਮਿਲਿ ਕਰਿ ਚਲੇ ਬ੍ਰਿੰਦ ਨਰ ਨਾਰਿ।ਆਨਿ ਹਜ਼ਾਰਹੁ ਦਰਸ਼ਨ ਕਰੈਂ। ਭਾਂਤਿ ਭਾਂਤਿ ਕੀ ਭੇਟਨਿ ਧਰੈਂ ॥ ੬ ॥ ਮੂਰਤਿ ਅਲਪ ਸਲੋਨੀ[1] ਦੇਖਿ। ਸ਼ੁਭ ਗੁਨ ਮਹਿ ਸਭਿਹੂੰਨਿ ਵਿਸ਼ੇਸ਼[2]। ਕਰਹਿ ਸਰਾਹਨਿ ਆਪਸ ਮਾਂਹੀ। 'ਇਹ ਗੁਰ ਜੋਧਾ ਬਨਹਿਂ ਮਹਾਂ ਹੀ॥੭॥ਮਹਾਂ ਪ੍ਰਤਾਪਵੰਤ ਮੁਖ ਦਿਪੈ। ਕਜੋਂ ਨ ਸ਼ੋਧ ਹੁਇ ਜੋ ਇਨ ਜਪੈ'। ਇਕ ਆਵਤਿ ਇਕ ਜਾਤਿ ਸਦਨ ਕੋ। ਇਕ ਦੇਖਤਿ ਹੈਂ ਗੁਰੂ ਬਦਨ ਕੋ ॥ ੮ ॥ ਸੰਧਯਾ ਲੌ ਮੇਲਾ ਬਡ ਹੋਵਾ। ਪਾਵਨ ਗੁਰ ਸਰੂਪ ਕਹੁ ਜੋਵਾ। ਦੇਗ਼ ਹੇਤੁ ਸਾਮਿੱਗ੍ਰੀ ਆਨੀ। ਚਾਵਰ ਚੂਨ ਘ੍ਰਿੱਤ ਮਿਸ਼ਟਾਨੀ ॥੯॥ ਜੋਤਿਕ ਖਰਚ ਖਾਨ ਹਿਤ ਜਾਨਾ। ਸ਼ੁਭ ਵਸਤੁਨ ਕੋ ਗਨ ਤਹਿਂ ਆਨਾ। ਬਿਬਿਧਿ ਬਿਧਿਨਿ ਕੋ ਬਨੈ ਅਹਾਰਾ।ਪਾਇਸ ਮਹਿ ਮੇਵਾ ਗਨ ਡਾਰਾ॥ ੧੦ ॥ ਮਨ ਭਾਵਤਿ ਕਰਿ ਥਾਰ ਭਰਨੋ ਹੈ। ਸਤਿਗੁਰ ਅਚਵਨ ਤਬਹਿ ਕਰਨੋ ਹੈ। ਮਾਤਨ ਆਦਿ* ਮਨੁਜ ਸਮੁਦਾਏ। ਖਾਨ ਪਾਨ ਕਰਿ ਸਭਿ ਤ੍ਰਿਪਤਾਏ॥ ੧੧॥ ਸੁਪਤਿ ਜਥਾ ਸੁਖ ਨਿਸਾ ਬਿਤਾਈ। ਜਾਗੇ ਜਬਿ ਪ੍ਰਭਾਤਿ ਹੁਇ ਆਈ। ਸੌਚ ਸ਼ਨਾਨ ਠਾਨਿ ਗੁਰ ਏਸੇ। ਦਰਸ਼ਨ ਹਿਤ ਪੁਨ ਆਵਹਿਂ ਤੈਸੇ'॥੧੨॥ਦਿਜ ਸਮੂਹ ਸੁਨਿ ਕਰਿ ਤਬਿਆਏ। ਦੇਖਤਿ ਨਮੋ ਕਰਹਿਂ ਸਿਰ ਨਵਾਏ। ਬੈਠੇ ਸਭਿ ਸਮੀਪ ਹਰਖਾਏ। ਕਹੈਂ 'ਪ੍ਰਥਮ ਤੁਮਰੇ ਪਿਤ ਆਏ ॥ ੧੩ ॥ ਕਰੇ ਪਰੋਹਤ ਤੀਰਥ ਕੇਰੇ[3]। ਦਿਯੋ ਦਾਨ ਹਮ ਕੋ ਬਹੁਤੇਰੇ। ਕਰਤਿ ਪ੍ਰਤੀਖਨ ਰਹੈਂ ਸਦਾਈ। ਗੁਰੂ ਬੈਸ ਆਵਹਿ, ਧਨ ਪਾਈਂ ॥ ੧੪॥ ਜਿਸਤੇ ਤ੍ਰਿਪਤ ਹੋਇ ਹਮ ਰਹੈਂ। ਅਪਰਨ ਤੇ ਨਹਿਂ ਜਾਚਾ ਲਹੈਂ[4]। ਜਗਤ ਸ਼ਿਰੋਮਣਿ ਪੂਜ ਸਭਿਨਿ ਕੇ। ਸਮਸਰ ਕਹੂੰ ਨ ਜਾਨਿਯ ਜਿਨਕੇ ॥ ੧੫ ॥ ਯਾਂ ਤੇ ਹਮ ਭੀ ਪੈਨ ਕਹਾਵੈਂ। ਦਰਸ਼ਨ ਕਰਹਿ ਦਰਬ ਕੋ ਪਾਵੈਂ'। ਸੁਨਿ ਬ੍ਰਿਤਾਂਤ ਕੋ ਤਬਿ ਮੁਸਕਾਏ। 'ਕਹਾਂ ਜਾਚਤੇ ? ਦੇਹੁ ਬਤਾਏ॥੧੬॥ ਜੋ ਤੁਮ ਲੈਬੋ ਹੋਇ ਸੁ ਕਹੀਅਹਿ। ਨਹਿ ਪਰਵਾਹ ਗੁਰੂ ਘਰ ਲਹੀਅਹਿ। ਸ਼ਿਵ ਕੀ ਪੁਰੀ ਸੁ ਬਾਸ ਤੁਮਾਰਾ। ਸ਼ਾਸਤ੍ਰਨ ਕੀ ਵਿੱਦਯਾ ਸੁ ਉਦਾਰਾ' ॥ ੧੭ ॥ ਸੁਨਿ ਦਿਜ ਵਿੱਦਯਾਵਾਨ

---

[1]ਛੋਟੀ ਤੇ ਸੁੰਦਰ। [2]ਸਾਰਿਆਂ ਤੋਂ ਵੱਡੇ। [3]ਸਿੱਖ ਤਿਵੇਂ ਹੀ ਆਉਂਦੇ ਹਨ। [4]ਇਸ ਤੀਰਥ ਤੇ (ਆਪਣੇ) ਪੁਰੋਹਤ ਬਣਾਏ। [5]ਹੋਰਨਾਂ ਤੋਂ ਨਾ ਮੰਗੀਏ (ਫਿਰ)। *ਪਾ:—ਸੰਗਤਿ ਆਦਿ।

ਬਖਾਨੈਂ। 'ਹਮਹਿ ਦੇਹੁ ਸਰਬੰਸ ਮਹਾਨੈ। ਦੈਵਜੋਗ[1] ਆਗਮਨਿ ਤੁਮਾਰਾ। ਯਾਂ ਤੇ ਜਾਚਹਿਂ ਦਾਨ ਉਦਾਰਾ'॥੧੮॥ਤਬਿ ਸਤਿਗੁਰ ਬਾਨੀ ਤਿਮ ਮਾਨੀ। ਦੇ ਸਰਬੰਸ ਜੁ ਵਸਤੁ ਮਹਾਨੀ। ਸੁਨਤਿ ਮੋਦ ਬਿੱਪ੍ਰਨਿ ਕੋ ਹੋਵਾ। ਮਹਾਂ ਉਦਾਰ ਪ੍ਰਭੂ ਕਹੁ ਜੋਵਾ ॥੧੯॥ 'ਜੈਸੋ ਉੱਜਲ ਬੰਸ ਉਦਾਰਾ। ਤੈਸੋ ਠਾਠ ਸਰੂਪ ਅਵਿਤਾਰਾ। ਜਿਮ ਸਰੂਪ ਤਿਮ ਮਤਿ ਹੈ ਊਚੇ। ਜੈਸੀ ਮਤਿ ਤਿਮ ਗੁਨ ਬਹੁ ਸੂਚੇ॥੨੦॥ ਆਦਿ ਉਦਾਰ ਸੂਰਤਾ[2] ਲਹੈਂ। ਬਾਲਿਕ ਬਧ ਮਹਿਂ ਇਸ ਬਿਧਿ ਅਹੈਂ'॥ਤਬਿ ਸ਼੍ਰੀ ਸਤਿਗੁਰ ਗੰਗਾ ਤੀਰ। ਗਮਨੇ ਸੰਗ ਦਿਜਨ ਕੀ ਭੀਰ ॥ ੨੧॥ ਕਰਿ ਸ਼ਨਾਨ ਕੋ ਬੰਸਵਤੰਸ[3]। ਦੀਨਿਸਿ ਦਾਨ ਤਥਹਿ ਸਰਬੰਸ*।ਬਿੱਪ੍ਰਨ ਬਹੁ ਅਨੰਦ ਕੋਪਾਇਲੇ ਸਭਿਵਸਤੁ ਦਰਬ ਸਮੁਦਾਇ ॥ ੨੨ ॥ ਉਸਤਤਿ ਕਰੀ ਅਨੇਕ ਪ੍ਰਕਾਰਾ। ਲੇ ਕਰਿ ਗਮਨੇ ਕਈ ਹਜ਼ਾਰਾ। ਸਗਰੀ ਪੁਰੀ ਰੁੱਦ੍ ਕੀ ਬੀਚ। ਕੀਰਤਿ ਕਰਤਿ ਊਚ ਅਰੁ ਨੀਚ॥ ੨੩॥ਜਥਿ ਗੁਰ ਸਭਿ ਕਿਛ ਦੀਨੋ ਦਾਨ।ਸੰਗਤਿ ਗਨ ਮਸੰਦ ਸੁਨਿਕਾਨ। ਵਸਤੁ ਬਟੋਰਨਿ ਕੀਨਿ ਘਨੇਰੀ। ਘਨੇ ਬਸਤ੍ ਆਨੇ ਤਿਸ ਬੇਰੀ ॥ ੨੪॥ ਦਰਜ਼ੀ ਲਯਾਇ ਸਿਵਾਵਨਿ ਕਰੇ। ਬਾਹਨ ਮੋਲ ਆਨਿਬੋ ਕਰੇ। ਦਿਨ ਕੇਤਿਕ ਇਮ ਬੀਤੇ ਜਬੈ।ਨਿਕਟਿ ਨਿਕਟਿ ਸੁਧਿ ਪਸਰੀ ਤਬੈ॥੨੫॥ ਜੌਨ-ਪੁਰੇ ਕੀ ਸੰਗਤਿ ਆਈ।ਗੁਰ ਕੀ ਕਾਰ ਦਰਬ ਗਨ ਲਯਾਈ।ਜੋ ਪ੍ਰੇਮੀਗੁਰ-ਬਖਸ਼ ਮਸੰਦ। ਸਭਿ ਮਹਿਂ ਮੁਖਿ ਧਰਿ ਆਇ ਅਨੰਦ ॥ ੨੬ ॥ ਗਾਵਤਿ ਸ਼ਬਦ ਹਜ਼ੂਰ ਪਹੁਚੇ। ਸੁਨਹਿਂ ਅਨੇਕ ਰਾਗ ਹੁਇ ਊਚੇ। ਕਰਿ ਦਰਸ਼ਨ ਕੋ ਅਰਪਿ ਅਕੋਰ। ਬੰਦਤਿ ਹੈਂ ਪਗ ਜੁਗ ਕਰ ਜੋਰਿ॥੨੭॥ਕਰੀ ਕਾਮਨਾ ਜਾਚਹਿਂ ਜੋਇ। ਪੂਰਤਿ ਭਏ ਪ੍ਰਭੂ ਤਥਿ ਸੋਇ। ਤੀਨ ਦਿਵਸ ਗੁਰ ਕੇ ਢਿਗ ਰਹੇ। ਜਥਾ ਜੋਗ ਸਿਰੁਪਾਉ ਸੁ ਲਹੇ ॥ ੨੮ ॥ 'ਬਾਲ ਆਰਬਲ ਸੁੰਦਰ ਸੂਰਤਿ। ਰਚੀ ਬਿਧਾਤੇ ਸਭਿ ਗੁਨ ਪੂਰਤਿ'। ਇੱਤਯਾਦਿਕ ਬਹੁ ਕਰਤਿ ਪ੍ਰਸ਼ੰਸਾ। 'ਹੁਇ ਹੈਂ ਸੋਢਿਬੰਸ ਅਵਿਤੰਸਾ'॥੨੯॥ ਭਯੋ ਦਰਬ ਗੁਰ ਨਿਕਟਿ ਘਨੇਰਾ। ਸਕਲ ਸਾਜ ਬਨਵਾਯਹੁ ਫੇਰਾ। ਬਹੁਰ ਚਲਨਿ ਕੀ ਕੀਨਸਿ ਤਯਾਰੀ। ਦੇ ਸਿਰੁਪਾਉ ਸੰਗਤਾਂ ਸਾਰੀ॥੩੦॥ਸੁਨਿ ਸੁਨਿ ਜਸੁ ਕੋ

[1]ਕੁਦਰਤ ਨਾਲ। [2]ਉਦਾਰਤਾ ਸੂਰਮਤਾ ਆਦਿ ਗੁਣ। [3]ਭਾਵ ਗੁਰੂ ਜੀ।

*ਦੇਖੋ ਰਾ: ੧੧, ਅੰ: ੫੭, ਅੰਕ ੯ ਤੇ ੧੮ ਦੀਆਂ ਹੇਠਲੀਆਂ ਟੂਕਾਂ। ਮਹਿੰਮਾ ਪ੍ਰਕਾਸ਼ ਵਿਚ ਇਹ ਪ੍ਰਸੰਗ ਹੈ ਨਹੀਂ। ਨਾਲੇ ਪੜ੍ਹੋ ਦਸਵੇਂ ਪਾਤਸ਼ਾਹ ਦਾ ਸ੍ਰੋਯਾ 'ਤੀਰਥ ਨਾਨ ਦਇਆ ਦਮ ਦਾਨ.....'।

ਨਰ ਸਮੁਦਾਏ। ਕਹਹਿੰ 'ਕਰਹੁ ਸਿਖ, ਸ਼ਰਨੀ ਆਏ'। ਦੇਖਿ ਭਾਉ ਤਿਨ ਕੇ ਮਨ ਕੇਰਾ।ਪਗ ਪਾਹੁਲ ਦੀਨਸਿ ਤਿਸ ਬੇਰਾ॥੩੧॥ਜਿਨ ਜਿਨ ਪੀਯਸਿ ਭਏ ਨਿਹਾਲ। ਗੁਰ ਪ੍ਰਭਾਉ ਕੋ ਲਖੈ ਬਿਸਾਲ। ਮਿਲਿ ਸੰਗਤਿ ਸਭਿ ਅਰਜ਼ ਉਚਾਰੀ। 'ਚਲਹੁ ਪ੍ਰਭੂ ! ਅਬਿ ਪੁਰੀ ਮਝਾਰੀ॥ ੩੨॥ ਸਿਵਕਾ ਆਦਿ ਨਯੋ ਸਭਿ ਸਾਜ। ਊਪਰ ਚਢਿ ਚਾਲੇ ਮਹਾਰਾਜ। ਭੀਰ ਹਜ਼ਾਰਹੁੰ ਨਰ ਕੀ ਸੰਗ। ਗਮਨੈ ਗੁਰੂ ਨਿਹਾਰਤਿ ਸੰਗ ॥੩੩॥ ਸੁਰਸਰਿ ਤੀਰ ਤਰੀ ਅਨੁਵਾਈ। ਉਤਰਨਿ ਪਾਰ ਅਰੂਢਿ ਗੁਸਾਈਂ। ਕੇਵਟ ਨਵਕਾ ਪਾਰ ਲੰਘਾਏ। ਦ੍ਰਬ ਦੀਨਿ ਬਹੁ, ਸੋ ਹਰਖਾਏ॥੩੪॥ ਜਿਸ ਜਿਸ ਗਰੀਅਨਿ ਜਾਹਿੰ ਅਗਾਰੀ।ਚਢੀ ਅਟਾਰਨਿ ਦਰਸਹਿੰ ਨਾਰੀ।ਜਿਮ ਘਨ ਮੈਂ ਤੜਿਤਾ[1] ਚਮਕਾਵੈ। ਬਿਸਦ ਸਦਨ ਮਹਿੰ ਤਥਾ ਸੁਹਾਵੈ[2] ॥ ੩੫ ॥ ਅਧਿਕ ਭੀਰ ਪੁਰਿ ਗਰੀਅਨਿ ਬੀਚ। ਬੰਦਤਿ ਦੂਰ ਊਚ ਅਰੁ ਨੀਚ। ਨਿਕਟਿ ਹੋਨਿ ਕੀ ਸ਼ਕਤਿ ਨ ਪਾਵੈਂ। ਨੀਠ ਨੀਠ ਗੁਰ ਅੱਗੂ ਸਿਧਾਵੈਂ॥੩੬॥ਮਹਾਂ ਕੁਲਾਹਲ ਪੁਰਿ ਮਹਿੰ ਹੋਵਾ। ਚਢਿ ਕੋਠਨਿ ਨਰ ਨਾਰਿਨ ਜੋਵਾ। ਪੁਸ਼ਪਨਿ ਬਰਖਾ ਕਹੁ ਬਹੁ ਡਾਰੈਂ। ਮੰਦ ਮੰਦ ਗਮਨੈਂਤਿ ਨਿਹਾਰੈਂ ॥੩੭॥ ਕਹੈਂ ਕਿ 'ਮਹਾਂਰਾਜ ਸਮ ਲੱਛਨ।ਬੈਸ ਤਰੁਨ ਹੁਇਂ ਬਡੇ ਬਿਚੱਛਨ[3]।ਕ੍ਰਿਪਾ ਦ੍ਰਿਸ਼ਟਿ ਦੇਖਤਿ ਸਭਿ ਓਰ। ਜਿਤ ਕਿਤ ਖਰੇ ਸਰਬ ਕਰ ਜੋਰਿ ॥ ੩੮ ॥ ਕਿਤਿਕ ਥਾਉਂ ਨਹਿੰ ਪ੍ਰਾਪਤਿ ਹੋਇ[4]। ਜਹਿੰ ਥਿਰਤਾ ਕਰਿ ਦਰਸ਼ਨ ਜੋਇ। ਤਿਸ ਛਿਨ ਜਿਨ ਜਿਨ ਸਤਿਗੁਰ ਹੇਰਾ। ਭਯੋ ਸਭਿਨਿ ਆਨੰਦ ਘਨੇਰਾ॥ ੩੯ ॥ ਜਿਸ ਨਹਿੰ ਪਿਖੇ ਰਹਨੋ ਪਛੁਤਾਵਤਿ। 'ਭਾਗ ਮੰਦ, ਹਮ ਲਹੇ ਨ ਆਵਤਿ'। ਜਾਤਿ ਬਜ਼ਾਰ ਬਿਖੈ ਸੁ ਨਿਹਾਰੈਂ। ਥਿਰੇ ਦੂਰ ਹੀ ਬੰਦਨ ਧਾਰੈਂ ॥੪੦॥ ਤੁੰਗ ਅਟਾ ਘਨ ਘਟਾ ਮਿਲੰਤੀ[5]। ਧੁਜ ਧਾਮਨ ਪਰ[6] ਗਨ ਫਹਿਰੰਤੀ। ਮਨੋ ਪੰਖ ਕੋ ਲਾਇ ਚਹੰਤੀ[7]। ਉਡਹਿੰ ਗਗਨ ਕਹੁ ਇਮ ਦ੍ਰਿਸ਼ਟੰਤੀ ॥੪੧॥ ਚਿੱਤ੍ਰਤਿ ਭੀਤ ਬਿਹੰਗ ਅਰੁ ਬਾਗ਼। ਅਧਿਕ ਸ਼ਿਵਾਲੇ ਪੂਜਨ ਲਾਗਿ। ਬਨਕ ਧਨਦ[8] ਸਮ ਬੈਠੇ ਬ੍ਰਿੰਦ। ਕਰਤਿ ਬਨਜ ਕੋ ਸੁਖੀ ਬਿਲੰਦ ॥੪੨॥ ਪਿਖਿ ਆਵਤਿ ਗੁਰ ਹ੍ਵੈ ਸਭਿ ਠਾਂਢੇ।ਹਾਥਨਿ ਜੋਰਿ ਨਮਹਿੰ ਮੁਦ ਬਾਢੇ। ਸਭਿ ਦਿਸ਼ਿ ਦੇਖਤਿ ਸਤਿਗੁਰ ਚਲੇ। ਸਭਿ ਭਾਖਤਿ 'ਹਮ

[1]ਬਿਜਲੀ। [2]ਉੱਜਲ ਘਰਾਂ ਵਿਚ ਤਿਵੇਂ (ਇਸਤ੍ਰੀਆਂ)ਸ਼ੋਭ ਰਹੀਆਂ ਹਨ। [3]ਚਤੁਰ। [4]ਕਈਆਂ ਨੂੰ ਥਾਂ ਹੀ ਨਹੀਂ ਮਿਲਦਾ। [5]ਉੱਚੀਆਂ ਅਟਾਰੀਆਂ ਬਦਲ ਦੀਆਂ ਘਟਾਂ ਨਾਲ ਛੁਹੰਦੀਆਂ ਹਨ। [6]ਘਰਾਂ ਉਪਰ ਝੰਡੀਆਂ। [7](ਅਟਾਰੀਆਂ) ਚਾਹੁੰਦੀਆਂ ਹਨ। [8]ਕੁਬੇਰ।

ਦਿਸ਼ਿ ਮੁਖ ਭਲੇ' ॥ ੪੩ ॥ ਕਹੌਂ ਕਹਾਂ ਲੌ ਪੁਰਿ ਕੀ ਕਥਾ। ਉਤਸਵ ਭਯੋ ਕੁਲਾਹਲ ਜਥਾ।ਘਰ ਘਰ ਦਰ ਦਰ ਗੁਰ ਕੀ ਕੀਰਤਿ। ਕਾਂਸ਼ੀ ਬਿਖੈ ਮਹਾਂ ਬਿਸਤੀਰਤਿ ॥ ੪੪ ॥ ਅੰਤਰ ਪੁਰੀ ਉਤਾਰਨਿ ਕਰੇ। ਖਾਨ ਪਾਨ ਸੁਪਤੇ ਸੁਖ ਧਰੇ। ਭਈ ਪ੍ਰਾਤਿ ਤਮਾਰੀ ਕਰਿਵਾਈ। ਸਾਜੇ ਵਾਹਿਨ ਰੁਚਿਰ ਸੁਹਾਈ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਸ਼੍ਰੀ ਗੁਰੂ ਗੋਬਿੰਦ ਸਿੰਘ ਕਾਂਸ਼ੀ ਪੁਰੀ ਪ੍ਰਵੇਸ਼ ਕਰਨਿ' ਪ੍ਰਸੰਗ ਬਰਨਨੰ ਨਾਮ ਚਤਰ ਚੱਤ੍ਵਾਰਿੰਸਤੋ ਅੰਸੂ ॥ ੪੪ ॥

੪੫. [ਅਯੁੱਧਯਾ ਹੋਕੇ ਲਖਨੌਰ ਪੁੱਜੇ]।

ਦੋਹਰਾ ॥ ਸਗਰੀ ਨਿਸ ਮਹਿੰ ਸਿਖ ਮਿਲੈਂ ਸ਼ਬਦ ਅਨਿਕ ਬਿਧਿ ਗਾਇੰ। ਤਾਲ ਮ੍ਰਿਦੰਗ ਰਬਾਬ ਤੇ ਸਤਿਗੁਰ ਭਲੇ ਰਿਝਾਇੰ ॥ ੧ ॥ ਚੌਪਈ ॥ ਪ੍ਰਾਤਿ ਭਈ ਗੁਰ ਕੀਨਿ ਸ਼ਨਾਨੌ। ਸਿੱਖਨਿ ਚਰਨ ਪਖਾਰਨਿ ਠਾਨੇ। ਚਰਨੋ-ਦਕ ਲੈ ਨਿਜ ਨਿਜ ਧਾਮੂ। ਪਾਨ ਕਰਨੋ ਲੈ ਸ਼੍ਰੀ ਪ੍ਰਭੂ ਨਾਮੂ ॥ ੨ ॥ ਸਭਿ ਥਲ ਮਹਿੰ ਛਿਰਕਾਵਨਿ ਕਰਨੋ।ਸਹਤ ਕੁਟੰਬ ਸਿੱਖ ਗਨ ਤਰਨੋ। ਵਾਹਿਨ ਹੋਇ ਤਮਾਰ ਢਿਗ ਆਏ। ਦਾਸਨਿ ਗਨ ਕੋ ਬਹੁ ਹਰਖਾਏ ॥ ੩ ॥ ਦੈ ਧੀਰਜ ਸਭਿਹਿਨਿ ਇਕਸਾਰ। ਸਤਿਗੁਰ ਹੋਤਿ ਭਏ ਅਸਵਾਰ। ਨਿਕਸੇ ਕਾਂਸ਼ੀ ਪੁਰਿ ਕੋ ਛੋਰਾ। ਗਮਨੇ ਕਰਿ ਮੁਖ ਪਸ਼ਚਮਿ ਓਰਾ ॥ ੪ ॥ ਆਦਰ ਹੇਤੁ ਪੁਚਾਵਨਿ ਆਏ। ਖਰੇ ਕਰੇ ਕਹਿ ਗੁਰੁ ਸਮੁਦਾਏ। ਸਭਿ ਕੋ ਹਟਕਿ ਅਗਾਰੀ ਚਾਲੇ। ਸਮੈਦਨ ਮਾਤਨਿ ਆਵਤਿ ਨਾਲੇ ॥ ੫॥ ਅਪਰ ਬਿਹੀਰ ਸਕਲ ਚਲਿ ਆਵਾ। ਨਵੋਂ ਸਮਾਜ ਸਮੂਹ ਬਨਾਵਾ। ਇਸੀ ਰੀਤਿ ਮਾਰਗ ਮਹਿੰ ਚਲੈ। ਕਰਤਿ ਅਨੇਕ ਬਿਲਾਸਨਿ ਭਲੈ ॥ ੬॥ ਡੇਰਾ ਟਿਕਹਿ ਭਾਨੁ ਕੇ ਢਰੇ। ਗੁਰ ਆਗਵਨ ਜਿ ਸੁਨਿਬੋ ਕਰੇਂ। ਜਨੁ ਸਿੱਖਨਿ ਕੋ ਨਵਨਿਧਿ ਪਾਵੈ। ਆਨੰਦ ਧਾਰਿ ਧਾਇ ਢਿਗ ਆਵੈਂ ॥ ੭ ॥ [1]ਔਚਕ ਗੁਰ ਦਰਸ਼ਨ ਹਮ ਪਾਵਤਿ। ਜਿਨ ਹਿਤ ਕੋਸ ਹਜ਼ਾਰ ਸਿਧਾਵਤਿ। ਮਰੁ ਥਲ ਮਹਿੰ[1] ਜਿਮ ਪਾਵਤਿ ਮੇਵਾ। ਤਿਮ ਇਤ ਦੇਸ਼ ਦਰਸ ਗੁਰਦੇਵਾ' ॥ ੮ ॥ ਲੈ ਲੈ ਅਨਿਕ ਅਕੋਰਨਿ ਮਿਲੈਂ।ਇਕਦੁਇ ਮਜਲ ਕਿਤਿਕਸੰਗਚਲੈਂ। ਬਿਬਿਧਿ ਬਿਧਿਨਿ ਕੀ ਸੇਵਾ ਠਾਨਹਿੰ। ਅੰਨ ਦੁਗਧ ਦਧਿ ਘ੍ਰਿਤ ਕੋ ਆਨਹਿੰ ॥ ੯॥ ਇਮ ਹੀ ਸਗਰੇ ਮਾਰਗ ਆਏ। ਪੁਰਹਿੰ ਕਾਮਨਾ ਜਨ ਸਮੁਦਾਏ। ਰਾਮ-ਚੰਦ ਕੀ ਨਗਰੀ ਔਧ[2]। ਬਸੈ ਜਹਾਂ ਬਹੁ ਬੀਤੀ ਔਧ[3] ॥ ੧੦ ॥ ਪਾਵਨਤਾ

[1]ਮਾਰੁ ਥਲਾਂ ਵਿਖੇ। [2]ਅਯੁੱਧਯਾ। [3]ਆਯੂ।

ਕੀ ਔਧ[1] ਮਨੋ ਹੈ । ਨਰ ਨਾਰਨਿ ਕੋ ਬਾਸ ਘਨੋ ਹੈ। ਤਿਸ ਪੁਰਿ ਮੈਂ ਸਤਿਗੁਰੂ ਪ੍ਰਵੇਸ਼ੇ। ਸੁਧਿ ਕੋ ਸੁਨਿ ਸੁਨਿ ਸਿੱਖ ਅਸ਼ੇਸ਼ੇ ॥੧੧॥ ਧਾਇ ਧਾਇ ਸਭਿ ਆਨਿ ਮਿਲੇ ਹੈਂ । ਕਰਿ ਬੰਦਨ ਦੇ ਭੇਟ ਭਲੇ ਹੈਂ । ਜੋ ਅਨਜਾਨ ਸੁ ਬੂਝਹਿਂ ਆਪੀ। 'ਇਹ ਕੋ ਬਾਲਿਕ ਰੂਪ ਪ੍ਰਤਾਪੀ ? ॥੧੨॥ ਸੁੰਦਰ ਮੂਰਤਿ ਦਿਪਹਿ ਉਦਾਰਾ । ਲਖੀਅਤਿ ਕਿਸੂ ਦੇਵ ਅਵਤਾਰਾ[2] । ਜਿਸ ਤੇ ਨਰ ਗਨ ਠਾਨਿ ਅਦਾਇਬ । ਬੰਦਹਿਂ ਚਰਨ ਕਮਲ ਜਨ ਸਾਹਿਬ[3] ॥੧੩॥ਜੋ ਸਿਖ ਜਾਨਹਿਂ ਤਿਨਹਿਂ ਸੁਨਾਵਹਿਂ । 'ਇਹ ਸਤਿਗੁਰ ਕੇ ਪੁੱਤ੍ਰ ਸੁਹਾਵਹਿਂ। ਸ਼੍ਰੀ ਗੁਰ ਰਾਮਦਾਸ ਕੀ ਬੰਸ । ਇਹ ਬਿਧਿ ਤੇ ਸੁੰਦਰ ਅਵਿਤੰਸ਼ ॥ ੧੪ ॥ ਹਰਿਗੁਵਿੰਦਸ੍ਰੀ ਅਰਜਨ ਨੰਦਨ।ਜਿਨਹੁੰ ਤੁਰਕ ਗਨ ਕੀਨਿ ਨਿਕੰਦਨ। ਤਿਨ ਕੇ ਸੁਤ ਸ਼੍ਰੀ ਤੇਗਬਹਾਦਰ । ਜਿਨਿ ਪਗ ਪੂਜਹਿ ਬਹੁ ਜਗ ਸਾਦਰ ॥੧੫॥ ਸੋ ਪੂਰਬ ਕੀ ਦਿਸ਼ਿ ਚਲਿ ਆਏ।ਤਿਨ ਕੇ ਸੁਤ ਸ਼੍ਰੀ ਗੁਜਰੀ ਜਾਏ। ਅਬਿ ਨਿਜ ਦੇਸ਼ ਪੰਜਾਬ ਸਿਧਾਰੈਂ[4]। ਸੁਨਿ ਸੁਨਿ ਨਰ ਗਨਿ ਆਨੰਦ ਧਾਰੈਂ ॥ ੧੬ ॥ ਕੋ ਕਰ ਜੋਰਤਿ ਸੀਸ ਨਿਵਾਵਹਿਂ । ਕੋ ਧਰਿ ਚੌਂਪ ਅਕੋਰ ਚਢਾਵਹਿਂ । ਕ੍ਰਿਪਾ ਦ੍ਰਿਸ਼ਟਿ ਕੋ ਦੇਖਤਿ ਭਲੇ । ਪੁਰਿ ਬਜ਼ਾਰ ਗਰੀਅਨਿ ਮਹਿਂ ਚਲੇ॥੧੭॥ਵਹਿਰ ਕਰਜੋ ਡੇਰਾ ਸ਼ੁਭ ਥਾਨ। ਉਤਰਿ ਪਰੇ ਸਤਿਗੁਰ ਭਗਵਾਨ। ਰੁਚਿਰ ਪ੍ਰਯੰਕ ਪੀਠ ਪਰ ਬੈਠੇ।ਤਹਿਂ ਕੇ ਸਿਖ ਗਨ ਹੋਇ ਇਕੈਠੇ ॥ ੧੮ ॥ ਸਭਿ ਸੇਵਾ ਹਿਤ ਚਲਿ ਕਰਿ ਆਏ । ਚਾਵਰ ਚੂਨ ਘ੍ਰਿਤਾਦਿਕ ਲਯਾਏ । ਤ੍ਰਿਣ ਦਾਨਾ ਕਰਿ ਬਹੁਤ ਬਟੋਰਾ । ਬੰਦੇ ਚਰਨ ਕਮਲ ਕਰ ਜੋਰਾ । ੧੯ ॥ ਕੁਸ਼ਲ ਪ੍ਰਸ਼ਨ[5] ਸੰਗਤਿ ਪ੍ਰਤਿ ਕੀਨਾ । ਸੁਨਿ 'ਅਨੰਦ' ਸਭਿਹਿਨਿ ਕਹਿ ਦੀਨਾ।ਬੈਠੇ ਕਿਤਿਕ ਕਾਲ ਗੁਰ ਤੀਰ।ਭਈ ਆਨਿ ਕਰਿ ਦੀਰਘ ਭੀਰ ॥ ੨੦ ॥ਹਰਖਤਿ ਸਭਿ ਦਰਸ਼ਨ ਕਹੁ ਕਰੈਂ । ਜਥਾ ਸ਼ਕਤਿ ਭੇਟਨਿ ਕੋ ਧਰੈਂ । ਇਤਨੇ ਮਹਿਂ ਬੰਦਰ ਗਨ ਆਏ। ਤਿਨ ਕੋ ਦੇਖਿ ਪ੍ਰਭੂ ਬਿਕਸਾਏ ॥ ੨੧ ॥ ਨਿਕਟਿ ਹੇਰਿਬੇ ਹੋਤੁ ਤਮਾਸ਼ਾ ।ਚਨੇ ਗਿਰਾਵਤਿ ਭੇ ਤਿਨ ਪਾਸਾ। ਖੇਬੇ ਹੋਤੁ ਧਾਇ ਮਿਲਿ ਗਏ। ਕੋ ਆਪਸ ਮਹਿਂ ਲਰਤੇ ਭਏ ॥੨੨॥ਤਬਿ ਸਤਿਗੁਰ ਗੁਜ਼ ਕੋ ਮੰਗਵਾਇ। ਪਿਖਿਨਿ ਲਗਾਈ ਦਿਯੋ ਧਰਾਇ।ਤਬਿ ਕਪਿ ਕੂਦਿ ਪਰੇ ਬਲਵੈਤੇ ।ਇਕਕਾਟਤਿ ਇਕ ਭਾਜਚਲੈਤੇ

[1]ਪਵਿੱਤ੍ਰਤਾ ਦੀ ਓੜਕ । [2]ਕਿਸੇ ਦੇਵ ਦਾ ਅਵਤਾਰ ਜਾਣੇ ਪੈਂਦੇ "ਹਨ। [3]ਦਾਸ ਸੁਆਮੀ (ਜਾਣਕੇ) ਚਰਨਾਂ ਕਮਲਾਂ ਤੇ ਬੰਦਨਾਂ ਕਰਦੇ ਹਨ। [4]ਸੁੱਖ ਸਾਂਦ ਦੀ ਪੁੱਛ।

॥੨੩॥ ਇਕ ਚੀਂਕਤ ਬਡ ਸ਼ਬਦ ਉਠਾਵੈਂ ।ਇਕ ਲਰ ਪਰੇ, ਛੀਨਿ ਇਕ ਖਾਵੈਂ । ਦੰਦ ਨਖਨ ਕੇ ਕਰਹਿਂ ਪ੍ਰਹਾਰਾ । ਨਿਕਸਜੋ ਸ਼ੋਣਿਤ ਕਿਸ ਤਨ ਫਾਰਾ ॥ ੨੪ ॥ ਬਦਨ ਨਿਤੰਬ ਲਾਲ ਜਿਨ ਰੰਗ । ਕ੍ਰੁੱਧਤਿ ਆਪਸ ਮਹਿਂ ਕਰਿ ਜੰਗ। ਦੇਖਿ ਦੇਖਿ ਸ਼੍ਰੀ ਗੁਰ ਬਿਕਸਾਵੈਂ ।ਮਾਤੁਲਸੰਗਕਹੈਂਦਿਖਰਾਵੈਂ ॥ ੨੫ ॥ ਦ੍ਵੈ ਘਟਕਾ ਲਗਿ ਪਰਚੇ ਰਹੇ । ਇਤ ਉਤ ਬਿਚਰਤਿ ਪੁਨ ਥਿਰ ਬਹੇ । ਜਥਾ ਜੋਗ ਸੰਗਤਿ ਕੇ ਸਾਥ । ਕ੍ਰਿਪਾ ਕਰਤਿ ਬੋਲੇ ਗੁਰਨਾਥ॥੨੬॥ ਸੰਧਯਾ ਭਈ ਸੁ ਭੋਜਨ ਭਯੋ । ਸੁਪਕਾਰ ਭਰਿ ਥਾਰਹਿ ਲਯੋ।ਆਨਿ ਅਚਾਵਨ ਕਰਿ ਤ੍ਰਿਪਤਾਏ। ਭਈ ਜਾਮਨੀ ਗੁਰ ਸੁਪਤਾਏ ॥ ੨੭ ॥ ਪਹਿਰੂਦਾਰ ਖਰੇ ਹੁਇ ਰਹੇ। ਸਗਰੀ ਵਸਤੁ ਸੁਚੇਤੀ ਲਹੇ। ਪੁਨਹਿਂ ਪ੍ਰਾਤਿ ਕੋ ਜਾਗਿ ਸ਼ਨਾਨੇ। ਕਰਿ ਤਯਾਰੀ ਮਾਰਗ ਪ੍ਰਸਥਾਨੇ ॥੨੮॥ ਗ੍ਰਾਮ ਨਗਰ ਮਗ ਕੋ ਉਲਘੰਤੇ । ਸਨੈ ਸਨੈ ਸੁਖ ਸਹਿਤ ਚਲੰਤੇ । ਹਰੀਦ੍ਵਾਰ ਸ਼੍ਰੀ ਗੰਗਾ ਜਹਾਂ। ਚਲਿ ਕਰਿ ਆਇ ਪਹੁੰਚੇ ਤਹਾਂ ॥ ੨੯ ॥ ਮਯਾਪੁਰੀ[1] ਕੋ ਮਹਾਂ ਮਹਾਤਮ । ਦਰਸ਼ਨ ਪਰਸਨ ਤੇ ਸੁਧ ਆਤਮ। ਉਤਰਜੋ ਸਿਵਰ ਗੁਰੂ ਕੋ ਆਇ। ਸੁਨਿ ਕਰਿ ਸਿਖ ਜੋ ਉਰ ਹਰਖਾਇ ॥੩੦॥ਦਰਸ਼ਨ ਦੇਖਿ ਦੇਖਿ ਸੁਖ ਪਾਯੋ। ਜਥਾ ਸ਼ਕਤਿ ਕਰਿ ਦਰਬ ਚਢਾਯੋ। ਅਪਰ ਸੇਵ ਕੋ ਕਰੀ ਸੰਭਾਰਨਿ । ਅਪਰ ਲੋਕ ਬਹੁ ਕਰਤਿ ਨਿਹਾਰਨਿ ॥ ੩੧ ॥ ਨਿਸਾ ਕੀਨਿ ਬਿਸਰਾਮ ਗੁਸਾਈਂ । ਪ੍ਰਾਤਿ ਉਠੇ ਕਰਿ ਸੌਚਿ ਸਬਾਈ[2] । ਸੁਰਸਰਿ ਪਾਵਨ ਜਲ ਮਹਿਂ ਮੱਜੇਂ । ਜਿਸ ਪਰਸੇ ਸਭਿ ਕੇ ਅਘ ਭੱਜੈਂ ॥ ੩੨ ॥ ਕਹਿ ਮਹਿਮਾ ਤਬਿ ਲੌ ਦਿਜ ਆਏ। ਜਾਚਤਿ ਭਏ ਦਰਬ ਸਮੁਦਾਏ। ਨਿਕਸਿ ਗੁਰੂ ਜਬਿ ਬਾਹਰਿ ਬੈਸੇ। ਦੀਨਸਿ ਧਨ ਲੈ ਆਨੰਦ ਜੈਸੇ ॥ ੩੩ ॥ ਇਸ ਪ੍ਰਕਾਰ ਦਿਨ ਕਿਤਿਕ ਬਿਤਾਏ। ਕਰਜੋ ਕੂਚ ਪੁਨ ਪੰਥ ਸਿਧਾਏ। ਦੋਇ ਮਜਲ ਕਰਿ ਪਹੁੰਚੇ ਤਹਾਂ । ਸੁਰਜਸੁਤਾ[3] ਪ੍ਰਵਾਹਤਿ ਜਹਾਂ ॥ ੩੪ ॥ ਕਰਿ ਸ਼ਨਾਨ ਤਰਨੀ ਚਢਿ ਚਾਲੇ । ਸ਼ਨਾਮਲ ਜਲ ਅਵਿਲੋਕਿ ਬਿਸਾਲੇ। ਜਬਿ ਉਰਾਰ ਉਤਰੇ ਗੁਰ ਆਇ। ਸੰਗੀ ਪਹੁੰਚੇ ਤਬਿ ਸਮੁਦਾਇ ॥ ੩੫ ॥ ਹੁਇ ਅਸਵਾਰ ਚਲਨਿ ਜਬਿ ਲਾਗੇ। ਪੰਥ ਬਹੀਰ ਪਯਾਨੋ ਆਗੇ[4]। ਤਬਹਿ

[1]ਮਾਯਾ ਪੁਰ, ਪੁਰਾਣੀ ਇਕ ਨਗਰੀ ਜਿਸ ਦੇ ਖੰਡਰਾਤ ਹਰਦਵਾਰ ਤੋਂ ਹੇਠਾਂ ਨੂੰ ਕਨਖਲ ਦੇ ਰਸਤੇ ਵਿੱਚ ਆਉਂਦੇ ਹਨ ਤੇ ਲੋਕੀ ਮਯਾ ਪੁਰੀ ਸਦਦੇ ਹਨ । (ਅ) ਕੋਈ ਕੋਈ ਭੀਮਗੋਡੇ ਦੇ ਉਤਰ ਨੂੰ ਬੀ ਕਹਿੰਦੇ ਹਨ ਪਰ ਇਹ ਠੀਕ ਨਹੀਂ । [2]ਸਾਰੀ। [3]ਜਮਨਾ। [4]ਵਹੀਰ ਅੱਗੇ ਰਾਹ ਵਿੱਚ ਗਿਆ।

ਪਿਤਾ ਕੇ ਆਇ ਸੰਦੇਸੋ ਭੇਜੋ ਜਬਿ ਦਿੱਲੀਸੁ ਪ੍ਰਵੇਸ਼ੇ॥੩੬॥'ਤੁਮ ਕੋ ਆਵਤਿ ਲਗੀ ਅਵਾਰੀ। ਰਹੇ ਪ੍ਰਤੀਖਤ ਕਿਤਿਕ ਅਗਾਰੀ[1]। ਹਮ ਅਬਿ ਤੁਰਕੇਸ਼ੁਰ ਸਿਰ ਹੋਇ। ਤਜਹਿੰ ਸ਼ਰੀਰ ਲਖਹਿ ਸਭਿ ਕੋਇ ॥ ੩੭ ॥ ਨਹੀਂ ਅਨੰਦ-ਪੁਰਿ ਕਰਹੁ ਪਯਾਨਾ। ਏਕ ਗ੍ਰਾਮ ਲਖਨੌਰ ਸਥਾਨਾ। ਤਹਿੰ ਮਸੰਦ ਜੈਠਾ ਇਕ ਬਾਸਹਿ। ਤਿਸ ਅਵਾਸ ਮਹਿੰ ਕਰਹੁ ਨਿਵਾਸਹਿ ॥ ੩੮ ॥ ਪੁਨ ਸੁਧਿ ਪਠਹਿੰ ਤੁਮਾਰੇ ਪਾਸ। ਤਬਿ ਅਨੰਦ ਪੁਰਿ ਕਰਹੁ ਨਿਵਾਸ। ਤਾਵਤਿ ਬਸਹੁ ਗ੍ਰਾਮ ਤਿਸ ਮਾਂਹੀ।ਆਗੇ ਗਮਨ ਕਰਹੁ ਕਿਮ ਨਾਂਹੀ'॥੩੯॥ਸੁਨਤਿ ਨਾਨਕੀ ਮਨ ਬਿਸਮਾਈ । ਗੁਜਰੀ ਦ੍ਰਿਗ ਆਂਸੂ ਢਰਿ ਆਈ । ਸੈਕਟ ਬਡੋ ਪਾਇ ਭਰਿ ਸ੍ਵਾਸਾ । ਬਿਨਸਯੋ ਤੂਰਨ ਹੁਤੋ ਹੁਲਾਸਾ ॥ ੪੦ ॥ ਪੁਨ ਬੂਝਯੋ ਸਿਖ 'ਕਿਮ ਇਹ ਹੋਵਾ ? ਕਿਸ ਬਿਧਿ ਮਹਿੰ ਸਤਿਗੁਰ ਕੋ ਜੋਵਾ ? ਸਰਬ ਬ੍ਰਿਤਾਂਤ ਸੁਨਾਵਹੁ ਹਮੈ।ਦਰਸ਼ਨਿ ਕਰਿ ਤਮਾਗੋ ਕਿਹ ਸਮੈ?'॥੪੧॥ ਜੁਗ ਮਾਤਾ ਸੁਤ ਢਿਗ ਹੁਇ ਤੀਨੋਂ। ਸਿਖ ਨੈ ਛੋਰਿ[2] ਪ੍ਰਸੰਗ ਕਹਿ ਦੀਨੋਂ। ਜਿਮ ਕਸ਼ਮੀਰ ਬਿੱਪ੍ਰ ਗ੍ਰਨ ਆਏ। ਅਹਿਦੀ ਜਿਮ ਤੁਰਕੇਸ਼ ਪਠਾਏ॥੪੨॥ 'ਸੈਫਾਬਾਦ ਚੁਮਾਸਾ ਬਾਸੇ। ਖੋਜਤਿ ਫੌਜ ਫਿਰੀ ਚਹੁੰ ਪਾਸੇ। ਆਪ ਆਗਰੇ ਕੋ ਪੁਨ ਗਏ।ਤੁਰਕਨਿ ਕੋ ਬਸਿ ਤਿਹ ਠਾਂ ਭਏ॥੪੩॥ਦਿੱਲੀ ਤੇ ਬਡ ਚਮੂੰ ਚਢਾਈ।ਅਧਿਕ ਸੁਚੇਤੀ ਕਰਿ ਲੇ ਆਈ।ਮੁਖ ਪ੍ਰਸੰਨ ਮੁਝ ਸੰਗ ਬਖਾਨਾ। ਮਗ ਮਹਿੰ ਮਿਲਹੁ ਜਾਇ ਕਿਸ ਥਾਨਾ ॥ ੪੪ ॥ ਨਹੀਂ ਪੱਤ੍ਰਿਕਾ ਲਿਖਿਬੋ ਭਈ। ਬਾਕਨਿ ਸਾਥ ਖਬਰ ਪਠਿ ਦਈ'। ਸਾਸੂ ਨੁਖਾ ਚਿੰਤ ਬਸਿ ਭਾਰੀ। 'ਹੇ ਪ੍ਰਭੁ ! ਕਹਾਂ ਕਰੀ ਗਤਿ ਨਾਰੀ' ॥੪੫॥ ਠਟਕ ਰਹੀ ਨਹਿੰ ਚਲਿਬੋ ਚਾਹਾ। ਮਨ ਬੂਡਯੋ ਬਡ ਕਸ਼ਟ ਪ੍ਰਵਾਹਾ । ਪੁਨ ਸਿਖ ਕਹਿ ਬਹੁ ਬਿਧਿ ਸਮੁਝਾਈ। 'ਇਮ ਤੁਮ ਕੋ ਅਬਿ ਨਹਿੰ ਬਨਿਆਈ॥੪੬॥ ਗੁਰੂ ਆਪ ਹੀ ਕਾਰਨ ਕੀਨਿ। ਤੁਮ ਕੋ ਹੁਕਮ ਜਥਾ ਬਿਧਿ ਦੀਨ। ਕਰਹੁ ਉਤਾਇਲ ਬਿਲਮ ਨ ਲਾਵਹੁ। ਪਹੁੰਚਹੁ ਤਿਸੀ ਗ੍ਰਾਮ ਥਿਰਤਾਵਹੁ ॥ ੪੭ ॥ ਸਾਹਿਬ-ਜ਼ਾਦੇ ਕੋ ਪ੍ਰਿਤਪਾਰਹੁ। ਗੁਰ ਸਰੂਪ ਨਿਤ ਇਨਹਿੰ ਨਿਹਾਰਹੁ'। ਬਹੁਤ ਸ਼ਾਰਿ ਤਾਗੀਦ ਬਖਾਨੀ। ਕਰਹਿੰ ਨ ਚਿੰਤਾ ਸ਼ੋਕ ਮਹਾਨੀ ॥ ੪੮ ॥ ਸੋ ਸਿਖ ਲੈਕੈ ਸੰਗ ਪਯਾਨੇ। ਪੰਥ ਉਲੰਘਿ ਪਹੁੰਚਿ ਤਿਸ ਥਾਨੇ। ਤਿਸ ਮਸੰਦ ਘਰ ਉਤਰੇ ਜਾਈ।ਆਨੰਦ ਪੁਰਿ ਸਭਿ ਵਸਤੁ ਪਠਾਈ ॥ ੪੯ ॥ ਵਾਹਨ ਆਦਿ

[1]ਕਿਤਨਾ ਅੱਗੇ ਉਡੀਕਦੇ ਰਹੇ। [2]ਖੁਹਲਕੇ। ਸਾਰਾ। ਮੁੱਢੋਂ।

ਸਕਲ ਲੇ ਨਾਲ। ਗਮਨਜੋ ਗੁਰ ਮਾਤੁਲ ਜੁ ਕ੍ਰਿਪਾਲ। ਸਾਸੁ ਨੁਖਾ ਦੋਨਹੁ ਤਥਿ ਰਹੀ। ਸੁਤ ਜੁਤਿ, ਜਿਮ ਜਾਨਹਿ ਕੋ ਨਹੀਂ[1] ॥ ੫੦ ॥ ਪਗ ਬੰਦਨ ਜੋਠਾ ਕਰਿ ਪ੍ਰੀਤਿ। ਸੇਵਤਿ ਸਰਬ ਰੀਤਿ ਘਰ ਨੀਤ। ਨਹਿ ਕੋ ਜਾਨਿ ਸਕਜੋ ਇਤ ਦੇਸ਼। ਮਿਲਿ ਬਾਲਨਿ ਮਹਿ ਖਿਲਤਿ ਹਮੇਸ਼ ॥ ੫੧ ॥ ਦਿਨ ਪ੍ਰਤਿਵਧਹਿ ਸਰੀਰ ਬਿਸਾਲਹਿ।ਸ਼ੱਤ੍ਰੁਨ ਘਨੇ ਘਰਨਿ ਜੋ ਘਾਲਹਿਂ[2]। ਔਰ ਕਥਾ ਬਸਿਬੇ ਲਖਨੌਰ। ਕਹੌਂ ਫੇਰ ਜੋਹਿ ਅਵਸਰ ਠੌਰ[3]॥੫੨॥ਅਬਿ ਦਿੱਲੀ ਮਹਿ ਗੁਰ ਕੀ ਕਥਾਸੁਨਹੁ ਗੁਰੂ ਸਿਖ ਬਰਨੌਂ ਜਥਾ ।ਸੈਨ ਸਮੇਤ ਜਥਹਿ ਚਲਿ ਆਏ। ਦੇਖਨਿ ਹੇਤੁ ਬ੍ਰਿੰਦ ਉਮਡਾਏ ॥ ੫੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਲਖਨੌਰ ਆਗਮਨ' ਪ੍ਰਸੰਗ ਬਰਨਨੰ ਨਾਮ ਪੰਚ ਚਤ੍ਵਾਰਿੰਸਤੀ ਅੰਸੁ ॥ ੪੫ ॥

੪੬. [ਦਿੱਲੀ ਵਿਖੇ ਹਵੇਲੀ ਵਿੱਚ ਡੇਰਾ]।

ਦੋਹਰਾ ॥ਦਿੱਲੀ ਮਹਿ ਤਿਸ ਘਰ ਬਿਖੇ ਰਹੈ ਦੇਵ ਜਿਸ ਮਾਂਹਿ।ਜੋ ਹਠ ਕਰਿ ਨਰ ਤਹਿ ਬਸਹਿ ਮਾਰਤਿ ਕੈ ਤਰਸਾਹਿ[4] । ੧ ॥ ਚੌਪਈ ॥ ਸਗਰੇ ਨਗਰ ਬਿਖੈ ਇਹ ਰੌਰਾ[5]ਨਹਿ ਪ੍ਰਵੇਸ਼ ਹੁਇ ਕੋ ਨਰ ਪੌਰਾ[6]। ਤ੍ਰਾਸਤਿ ਸਕਲ ਰਹੈਂ ਨਰ ਬਾਹਰ। ਦਿਨ ਮਹਿ ਭੀ ਨ ਨਿਕਟਿ ਹੁਇ ਜ਼ਾਹਰ[7] ॥ ੨ ॥ ਬੀਚ ਜਾਮਨੀ ਬਸਿ ਹੈ ਕੌਨ । ਐਸੋ ਹੁਤੋ ਭਯਾਨਕ ਭੌਨ । ਤੁਰਕੇਸ਼ੁਰ ਕੀ ਆਇਸੁ ਕਰੇ। ਤਿਸ ਸਥਾਨ ਸ਼੍ਰੀ ਗੁਰੂ ਉਤਰੇ ॥੩॥ਚਹੁੰ ਦਿਸ਼ਿ ਚੌਕੀਦਾਰ ਬਿਠਾਏ।ਸੰਗ ਜਿ ਦਾਸ ਵਹਿਰ ਉਤਰਾਏ।'ਸਭਿ ਹਿੰਦੁਨਿ ਕੋ ਪੀਰ ਕਹਾਵੈ। ਅਬਿ ਮਾਰਸਿ[8] ਇਸ ਛੁਟ ਨਹਿ ਜਾਵੈ॥੪॥ਕੈ ਧਰਿ ਤ੍ਰਾਸ ਦੀਨ ਮਹਿ ਆਵੈ। ਤੁਰਕ ਸਕਲ ਮਾਨੁਖ ਹੁਇ ਜਾਵੈਂ । ਬਿਨਾ ਜਤਨ ਤੇ ਇਹ ਬਿਧਿ ਹੋਈ। ਕੈ ਮਰਿ ਜਾਹਿ ਡਰਹਿ ਸਭਿ ਕੋਈ' ॥ ੫ ॥ ਨੌਰੰਗ ਸਾਥ ਕਹੈ ਉਮਰਾਵ। 'ਰਾਵਰ ਨੇ ਕਿਧ ਭਲੋ ਉਪਾਵ। ਬਿਨ ਮਾਰੇ ਹਿੰਦੂ ਮਰਿ ਜੈ ਹੈ। ਨਾਂਹਿ ਤ ਡਰ ਕਰਿ ਤੁਰਕ ਬਨੈ ਹੈ ॥੬॥ ਜਬਿ ਇਹ ਦੀਨ ਬਿਖੈ ਹੁਇ ਜਾਇ।ਸਭਿ ਕੀ ਅਟਕ ਚੁਕਹਿ ਇਕ ਭਾਇ'। ਇਹ ਹਿੰਦੁਨਿ ਕੋ ਗੁਰੂ ਕਹਾਵੈ। ਇਮ ਪੀਛੈ ਸਭਿ ਕੋ ਮਨ ਭਾਵੈ[9] ॥ ੭ ॥ ਮੂਰਖ ਮਿਲਹਿ ਪਰਸਪਰ ਕਹੈਂ । ਗੁਰ ਕਜਾ ਕਰਹਿ, ਦੁਸ਼ਟ ਨਹਿ ਲਹੈਂ[10] । ਅਪਨੀ ਦਈ ਵਸਤੁ ਕੋ ਲੇਹਿ[11]।

---

[1]ਜਿਵੇਂ ਕੋਈ ਜਾਣੇ ਨਾ। [2]ਘਰਾਂ ਨੂੰ ਨਾਸ਼ ਕਰਨਗੇ। [3]ਜਿਥੇ ਮੌਕੇ ਦਾ ਥਾਂ ਹੋਵੇਗਾ। [4]ਡਰਾ ਕੇ ਮਾਰਦਾ ਸੀ। (ਅ, ਮਾਰਦਾ ਸੀ ਯਾ ਡਰਾਉਂਦਾ ਸੀ। [5](ਉਸ ਹਵੇਲੀ ਦੇ) ਦਰਵਾਜ਼ੇ ਵਿੱਚ। [6](ਦੇਵ) ਮਾਰ ਦੇਵੇਗਾ। [7]ਇਕ ਤਰ੍ਹਾਂ। ਇਕੋ ਵੇਰ। [8]ਭਾਵ, ਚਾਹਕੇ ਤੁਰਕ ਬਣ ਜਾਣਗੇ। [9]ਸ਼੍ਰੀ ਗੁਰੂ ਜੀ ਕੀ ਕਰ ਰਹੇ ਹਨ ਦੁਸ਼ਟ (ਉਮਰਾਵ ਏਹ) ਨਹੀਂ ਜਾਣਦੇ.....। [10]ਕਿ ਆਪਣੀ ਦਿੱਤੀ ਵਸਤੂ (ਪਾਤਸ਼ਾਹੀ ਵਾਪਸ) ਲੈ ਰਹੇ ਹਨ।

ਕਰਿ ਕੈ ਕੂਰੇ ਤੁਰਕ ਅਛੇਹੀ॥੯॥ਚੌਕੀਦਾਰ ਖਰੇ ਚਹੁੰ ਪਾਸੇ।ਅੰਤਰ ਤਿਸ ਘਰ ਕੇ ਗੁਰ ਬਾਸੇ।ਮਿਟਸੋ ਪ੍ਰਕਾਸ਼ ਤਿਮਰ ਜਬਿ ਛਾਯੋ।ਦੇਹਿਭਯਾਨਕ ਪ੍ਰੇਤ ਸੁ ਆਯੋ॥੯॥ਹਾਥ ਜੋਰਿਪਦ ਬੰਦਨ ਠਾਨੀ।ਭਯੋ ਦੀਨ ਮੁਖਬਿਨੈ ਬਖਾਨੀ। ਪ੍ਰਭੁ ਜੀ ! ਬਾਸ ਤੁਮਾਰੋ ਭਯੋ। ਧੰਨ ਅਹੋ ਮੈਂ ਦਰਸ਼ਨ ਦਯੋ ॥ ੧੦ ॥ ਕਰਹੁ ਮੋਹਿ ਪਰ ਹੁਕਮ ਬਡੇਰਾ । ਜਾਨਹੁ ਆਪ ਮੋਹਿ ਕਹੁ ਚੇਰਾ। ਜਲ ਸਪਰਸ਼ਿਬੇ ਸ਼ਕਤੀ ਨਾਂਹੀ[1] । ਜੋ ਅਹਾਰ ਲਯਾਵਹੁ ਤੁਮ ਪਾਹੀ ॥ ੧੧ ॥ ਮੋਹਿ ਹਾਥ ਕੋ ਅਚਹੁ ਕਿ ਨਹਿੰ ਲਿਹੁ। ਅਪਰ ਏਵ ਮੈਂ ਕਰਹੁੰ ਜੁ ਕਹਿ ਦਿਹੁ। ਇਹਾਂ ਜਿ ਦੇਖੀ ਦੁਸ਼ਟ ਤੁਮਾਰੇ।ਕਹੋ ਜਿਸਹਿ ਦੇਵਹੁੰ ਤਿਸ ਮਾਰੇ॥ ੧੨ ॥ ਗਹੋਂ ਨਗਰ ਤੇ ਦੂਰ ਬਗਾਵਹੁੰ । ਕੋਇ ਨ ਜਾਨੈ ਤਹਾਂ ਪੁਚਾਵਹੁੰ । ਪੁੱਤ੍ਰ ਆਦਿ ਤਿਨਕੇ ਕਰਿ ਨਾਸ਼ । ਕਰੌਂ ਉਪਾਰਨਿ ਜਰੈਂ ਅਵਾਸ[2] ॥ ੧੩॥ ਰਾਵਰ ਕੀ ਆਇਸੁ ਅਨੁਸਾਰੀ । ਮੈਂ ਕਰਿ ਸਕੌਂ ਸਕਲ ਹੀ ਕਾਰੀ[3] । ਸ਼੍ਰੀ ਗੁਰ ਤੇਗਬਹਾਦਰ ਕਹਯੋ । ‘ਹਮ ਨੇ ਦ੍ਵੈਸ਼ੀ ਕੋ ਨਹਿੰ ਲਹਯੋ ॥੧੪॥ ਨਹਿੰ ਕਿਸਹੂੰ ਸੰਘਾਰਨਿ ਬਨੈ । ਸਰਬ ਜੀਵ ਨਿਜ ਭਾਗਨਿ ਸਨੈ[4]। ਦੈਵ ਦੇਤਿ[5] ਦੁਖ ਸੁਖ ਸਭਿ ਕਾਹੂੰ[6] । ਇਹ ਨਹਿੰ ਦੋਸ਼ ਅਪਰ ਕਿਸ ਮਾਂਹੂੰ[7] ॥ ੧੫ ॥ ਪੰਡਿਤ,ਮੁਢ,ਰਾਵ,ਅਰੁ ਰੰਕਾ।ਸਭਿ ਕੇ ਸੀਸ ਕਾਲ ਕੋ ਡੰਕਾ।ਕਰਮ ਸ਼ੁਭਾ-ਸ਼ੁਭ ਜੋ ਕਰਿਯੰਤ। ਗਮਨਹਿੰ ਸੰਗ ਹੋਤਿ ਜਬਿ ਅੰਤ॥੧੬॥ਕਾਰਨ ਕਰਨ ਏਕ ਕਰਤਾਰਾ । ਤਿਸ ਆਗੇ ਕਸ਼ ਜੀਵ ਬਿਚਾਰਾ । ਮਾਰਹਿ ਰਾਖਹਿ ਸਭਿ ਕੋ ਸੋਇ । ਯਾਂ ਤੇ ਰਹੀਐ ਤੂਸ਼ਨਿ ਹੋਇ॥੧੭॥ਸੁਨਿ ਕੈ ਪ੍ਰੇਤ ਬਿਚਾ-ਰਤਿ ਭਯੋ ।–ਸ਼੍ਰੀ ਗੁਰ ਬਾਸੋ ਮਮ ਢਿਗ ਥਿਯੋ । ਸੇਵਾ ਕਰਹੁੰ ਇਨਹੁੰ ਕੀ ਕੋਈ।ਮੋਹਿ ਕ੍ਰਿਤਾਰਥਤਾ[8] ਤਬਿ ਹੋਈ–॥੧੮॥ ਅੰਤਰ ਧਯਾਨ ਭਯੋ ਤਤ-ਕਾਲਾ।ਗਮਨਯੋ ਜਹਾਂ ਬਜਾਰ ਬਿਸਾਲਾ।ਖੋਜਤਿ ਫਿਰਤਿ ਬਿਚਾਰਤਿ ਸੋਇ। –ਤਿਨ ਕੇ ਹਿਤ[9] ਲੇਵੌਂ ਵਸ੍ਤੁ ਕੋਇ॥੧੯॥ਜੋ ਮੁਝ ਕਰ ਤੇ ਭੱਛਨ ਕਰਹਿੰ। ਜਿਸ ਮਹਿੰ ਦੂਸ਼ਨ ਕੋ ਨਹਿੰ ਧਰਹਿੰ । ਪਾਕਯੋ ਅੰਨ ਅਨੇਕ ਪ੍ਰਕਾਰਾ । ਮਮ ਕਰ ਤੇ ਨਹਿੰ ਕਰਹਿੰ ਅਹਾਰਾ ॥ ੨੦ ॥ ਨਾਂਹਿ ਤ ਬਨੀ ਪਰੀ

[1]ਪੂਰੀ ਤਰ੍ਹਾਂ, ਅੱਛੀ ਤਰ੍ਹਾਂ । [2]ਜਲ ਛੁਹਣ ਦੀ ਸ਼ਕਤੀ ਨਹੀਂ । ਕਹਿਦੇ ਹਨ ਕਿ ਭੂਤ ਪ੍ਰੇਤ ਜਲ ਨੂੰ ਨਹੀਂ ਛੁਹੰਦੇ ਤੇ ਨਾ ਹੀ ਪਵਿੱਤ੍ਰ ਪੁਰਸ਼ ਨੂੰ ਛੁਹੰਦੇ ਹਨ। [3]ਘਰ ਦੀਆਂ ਜੜ੍ਹਾਂ। [4]ਸਾਰੇ ਹੀ ਕੰਮ । [5]ਭਾਗਾਂ ਸਣੇ ਹਨ ਭਾਵ ਆਪੋ ਆਪਣੇ ਭਾਗ ਲੈਣੇ ਹਨ ਸਭ ਨੇ । [6]ਪਰਮਾਤਮਾ ਦੇਂਦਾ ਹੈ। [7]ਸਭ ਕਿਸੇ ਨੂੰ । [8]ਇਹ (ਦੁਖ ਸੁਖ ਦੇਣ ਦਾ ਦੋਸ਼) ਕਿਸੇ ਹੋਰ ਵਿਚ ਨਹੀਂ ਭਾਵ ਆਪਣੇ ਕਰਮ ਤੇ ਸਾਈਂ ਦੀ ਰਜ਼ਾ ਵਿਚ ਮਿਲਦੇ ਹਨ । [9]ਸਫਲਤਾ । [10]ਗੁਰੂ ਜੀ ਲਈ ।

ਜੁ ਮਿਠਾਈ। ਬਿਬਿਧਿ ਭਾਂਤਿ ਹਾਟਨ ਹਲਵਾਈਲੇ ਪਹੁੰਚਾਵਤਿ ਅਚਹਿੰ ਸੁਖਾਰੇ। ਨਿਜ ਪ੍ਰਸੰਨਤਾ ਮੋ ਪਰ ਧਾਰੇਂ ॥ ੨੧ ॥ ਅਪਰ ਵਸਤੁ ਕਯਾ ਲੇਵੋਂ ਐਸੇ। ਅਚਵਹਿੰ ਗੁਰੂ ਚਹੈਂ ਚਿਤ ਜੈਸੇ[1]–। ਸਕਲ ਬਜਾਰ ਖੋਜਿਬੋ ਕਰਸੋ। ਏਕ ਦੁਕਾਨ ਆਨਿ ਕੈ ਥਿਰਸੋ॥੨੨॥ਮੇਵਾ ਹੁਤੋ ਵਲਾਯਤ ਕੇਰਾ। ਭਾਂਤਿ ਭਾਂਤਿ ਮਾਧੁਰ ਫਲ ਹੇਰਾ। ਸੇਵ ਸੰਧੂਰੀ[2]ਅਰੁ ਜ਼ਰਦਾਲੂ। ਨਸ਼ਪਾਤੀ ਪਿਸਤਾ ਰਸ ਆਲੂ[3] ॥ ੨੩ ॥ ਸੰਗਤਰੇ, ਦਾਰਮ[4] ਸੁਭ ਦਾਨੇ । ਨਾਨਾ ਭਾਂਤਿਨਿ ਕੇ ਰਸ ਸਾਨੇ[5]।ਤਿਨਹੁੰ ਦੇਖਿ ਕੈ ਪ੍ਰੋਤ ਬਿਚਾਰਾ।–ਇਨ ਲੇ ਚਲੌਂ ਜੁ ਕਰਹਿੰ ਅਹਾਰਾ ॥ ੨੪ ॥ ਮੋਰ ਹਾਥ ਤੇ ਦੂਸ਼ਤਿ ਹੋਇ ਨ[6]। ਇਸ ਤੇ ਬਿਨਾ ਅਪਰ ਬਿਧਿ ਕੋਇ ਨ–। ਉਚਿਤ ਅਹਾਰ ਪ੍ਰਮਾਨ ਉਚਾਵਾ[7]।ਨਾਨਾ ਬਿਧਿ ਕੋ ਜੋ ਮਨ ਭਾਵਾ॥੨੫॥ਪੁਨ ਪੌਨੇ[8] ਗਹਿ ਲੇ ਕਰਿ ਹਾਥ। ਆਵਤਿ ਭਯੋ ਬੇਗ ਬਡ ਸਾਥ। ਸ਼੍ਰੀ ਗੁਰ ਕੇ ਧਰਿ ਦੀਨਿ ਅਗਾਰੀ। ਭਯੋ ਦੀਨ ਬਹੁ ਬਿਨੈ ਉਚਾਰੀ ॥ ੨੬ ॥ [9]ਅੰਗੀਕਾਰ ਕਰਹੁ ਇਹ ਮੇਵਾ । ਬਨੌਂ ਕ੍ਰਿਤਾਰਥ ਮੈਂ ਕਰਿ ਸੇਵਾ । ਭਾਗ ਜਗੇ ਪੂਰਬ ਅਬਿ ਮੇਰੇ । ਇਹਾਂ ਇਕਾਕੀ ਤੁਮ ਕੋ ਹੇਰੇ ॥ ੨੭ ॥ ਪੁਨ ਤੁਮ ਭਏ ਪਰਾਹੁਨ ਚਾਰੀ । ਬਸਤਿ ਹੁਤੋ ਮੈਂ ਇਹਾਂ ਅਗਾਰੀ । ਆਵਨਿ ਆਜ ਆਪ ਕੋ ਭਯੋ। ਮੈਂ ਬਡਭਾਗ ਜਾਨਿ ਨਿਜ ਲਯੋ[10] ॥ ੨੮ ॥ ਇਮ ਬਿਨਤੀ ਸੁਨਿ ਕੈ ਤਿਸ ਕੇਰੀ । ਕ੍ਰਿਪਾਦ੍ਰਿਸ਼ਟਿ ਸ਼੍ਰੀ ਸਤਿਗੁਰੁ ਹੇਰੀ । ਦੀਨ ਜਾਨਿ ਅੰਗੀ ਕ੍ਰਿਤ ਕੀਨਸਿ[9] । ਮੇਵਾ ਅਚਨ ਹੇਤੁ ਕਰ ਲੀਨਸਿ[10] ॥੨੯ ॥ ਰੁਚਸੋ ਜਿਤਿਕ ਸੋ ਕੀਨਿ ਅਹਾਰਾ । ਪਰਸੋ ਰਹਸੋ ਜੋ ਤਹਾਂ ਬਿਥਾਰਾ[11] । ਪੁਨ ਪੌਨੇ ਕੋ ਚੁਪਨਿ ਲਾਗੇ॥ ਛੀਲਕ ਡਾਰਤਿ ਹੈਂ ਕੁਛ ਆਗੇ ॥ ੩੦ ॥ ਵਹਿਰ ਹਵੇਲੀ ਤੇ ਕੁਛ ਡਾਰਹਿੰ । ਸਮੁਖ ਪ੍ਰੋਤ ਗੁਰ ਦਰਸ਼ ਨਿਹਾਰਹਿ । ਅਧਿਕ ਪ੍ਰਸੰਨ ਹੋਤਿ ਮਨ ਮਾਂਹੁ । ਚਿਤਵਤਿ ਰਿਦੈ–ਦੋਖ ਅਬਿ ਦਾਹੁ–॥੩੧॥ਸ਼੍ਰੀ ਗੁਰ ਤੇਗ ਬਹਾਦਰ ਢੋਰ । ਬੋਲੇ ਕ੍ਰਿਪਾ ਦ੍ਰਿਸ਼ਟਿ ਕੋ ਹੇਰਿ। [9]ਕੌ ਕੁਕਰਮ ਤੈਂ ਤਬਹਿ ਕਮਾਵਾ ? । ਜਿਸ ਤੇ ਪ੍ਰੋਤ

---

[1]ਜੈਸੀ ਨੂੰ ਗੁਰੂ ਜੀ ਚਿਤੋਂ ਚਾਹ ਕੇ ਛਕਣ। [2]ਸੰਧੂਰੀ ਰੰਗ ਦੇ ਸੇਵ। [3]ਰਸਾਲ=ਅੰਬ (ਅ) ਰਸ ਦਾਰ ਆਲੂ। ਭਾਵ ਆਲੂ ਫਾਰਸੀ ਵਿਚ ਇਕ ਤਰ੍ਹਾਂ ਦੇ ਅਲੂਚੇ ਨੂੰ ਕਹਿੰਦੇ ਹਨ। [4]ਅਨਾਰ। [5]ਸਹਤ। [6]ਮੇਰੇ ਹੱਥਾਂ ਤੋਂ ਨਾ ਛਿੱਟਣਗੀਆਂ (ਇਹ ਚੀਜ਼ਾਂ)। [7]ਅੰਦਾਜ਼ੇ ਦਾ ਚੁੱਕ ਲਿਆ। [8]ਗੰਨੇ। [9]ਅੰਗੀਕਾਰ ਕਰ ਲਏ। [10]ਹੱਥ ਵਿਚ ਲਿਆ। [11]ਜੋ ਖਿੰਡਿਆ ਪਿਆ ਸੀ।

ਜੁਨਿ ਤਨ ਪਾਵਾ' ॥ ੩੨ ॥ ਸੁਨਿ ਕਰਿ ਹਾਥ ਬੰਦਿ ਤਬਿ ਕਹੋ। 'ਇਸ ਕੁਕਰਮ ਤੇ ਅਸ ਤਨ ਲਹੋ। ਪਰੋ ਸ਼ਰੀਕਨ ਮਹਿੰ ਬਡ ਝਗਰਾ। ਵਿਰਸਾ ਮੋਰ ਹਟਾਵਤਿ ਸਗਰਾ॥੩੩॥ਤਬਿ ਮੈਂ ਕਰਿ ਕੈ ਕੂਰੋ ਧਰਮ। ਸਭਿ ਕੇ ਮਨ ਉਪਜਾਯੋ ਭਰਮ।ਝਗੜਾ ਲਿਯੋ ਜੀਤ ਮੈਂ ਸਾਰੋ। ਲਗੈ ਪਾਪ ਨਹਿੰ, ਰਿਦੈ ਬਿਚਾਰੋਂ ॥ ੩੪ ॥ ਤਿਸੀ ਦੋਸ਼ ਤੇ ਅਸ ਮੈਂ ਭਯੋ। ਜਿਸ ਜੂਨੀ ਮੈਂ ਬਹੁ ਦੁਖ ਚਖੋ। ਆਪ ਕਰਹੁ ਕਰੁਨਾ ਜੇ ਮੋਹਿ। ਦੇਹੁ ਛੁਡਾਇ ਮਹਾਂ ਸੁਖ ਹੋਹਿ' ॥ ੩੫ ॥ ਸੁਨਿ ਸ਼੍ਰੀ ਮੁਖ ਤੇ ਬਾਕ ਬਖਾਨੇ। 'ਪਰੋ ਚੁਪਾਕ ਚੁਪ ਹਿਤ ਠਾਨੇ[1]। ਸੇਵ ਕਰੀ ਤਾਂ ਕੋ ਫਲ ਲੀਜੈ। ਘੋਰ ਜੂਨ ਤੇ ਛੁਟਿਬੋ ਕੀਜੈ'॥੩੬ ॥ ਸੁਨਤਿ ਚੁਪਾਕ ਚੁਪ ਤਿਨ ਲੀਨੋ। ਨਾਨਾ ਬਿਧਿਨਿ ਸ੍ਵਾਦ ਰਸ ਕੀਨੋ। ਤਤਛਿਨ ਤਜਿ ਕੈ ਸਕਲ ਬਿਖਾਦ। ਉੱਤਮ ਗਤਿ ਪ੍ਰਾਪਤਿ ਅਹਿਲਾਦ॥ ੩੭॥ਬਹੁਰ ਸਤਿਗੁਰੂ ਸੁਖ ਕੋ ਪਾਇ। ਸੈਨ ਕਰੀ ਜੁਗ ਨੈਨ ਮਿਲਾਇ। ਹਿੰਦੁਨਿ ਧਰਮ ਰਾਖਿਬੇ ਕਾਰਨ। ਭਏ ਪ੍ਰਥ੍ਵਿਤ ਕਰਨਿ ਕ੍ਰਿਤ ਦਾਰੁਨ[2] ॥ ੩੮ ॥ ਅਪਨੋ ਨਾਮ ਸਾਚ ਦਿਖਰਾਵਨਿ। ਕਰਿ ਬਹਾਦਰੀ ਧਰਮ ਬਚਾਵਨਿ। ਜਿਸ ਪ੍ਰਕਾਰ ਕਰਿ ਸਕਹਿ ਨ ਕੋਈ। ਕਰਿਬੋ ਕਹੁ ਸੰਮ੍ਰਥ ਇਕ ਸੋਈ॥੩੯॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਪਰੇਤ ਜੂਨ ਉਧਾਰ ਕਰਨਿ' ਪ੍ਰਸੰਗ ਬਰਨਨੰ ਨਾਮ ਖਸ਼ਟ ਚਤ੍ਵਾਰਿੰਸਤੀ ਅੰਸੂ ॥ ੪੬ ॥

੪੭. [ਸਿੱਖ ਦਾ ਅਜ਼ਮਤ ਦਿਖਾਉਣਾ]।

ਦੋਹਰਾ ॥ ਸ਼੍ਰੀ ਗੁਰੂ ਘਰ ਤੇ ਵਹਿਰ ਕੋ ਦਿਏ ਚੁਪਾਕ ਬਗਾਇ। ਪਰੇ ਜਾਇ ਕਰਿ ਤਹਿੰ ਕਛੂ ਸਿੱਖ ਹੁਤੇ ਜਿਸ ਥਾਇਂ ॥ ੧ ॥ ਚੌਪਈ ॥ ਇਕ ਸਿਖ ਨੇ ਲੈ ਕਰਿ ਮੁਖ ਪਾਯੋ। ਚੁਪਤਿ ਭਯੋ ਸ੍ਵਾਦ ਰਸ ਆਯੋ। ਗੁਰੂ ਉਚਿਸ਼ਟ[3] ਕੋ ਕਰਨੋ ਅਹਾਰਾ। ਸ਼ਕਤਿ ਸਹਿਤ ਭਾ ਤਤਛਿਨ ਭਾਰਾ ॥ ੨ ॥ ਕਰਿ ਅਹੰਕਾਰ ਅਧਿਕ ਉਰ ਫੂਲਾ।ਜਾਨਤਿ ਭਯੋ–ਨ ਕੋ ਮਮ ਤੂਲਾ[4]–। ਇਸੀ ਪ੍ਰਕਾਰ ਭਈ ਭੁਨਸਾਰ। ਸੂਰਜ ਉਦਨੋ ਮਿਟਨੋ ਅੰਧਕਾਰ ॥ ੩ ॥ ਤਬਿ ਤੁਰਕੇਸ਼ੁਰ ਕੇ ਨਰ ਆਏ। ਸ਼ਾਂਤਿ ਰੂਪ ਸਤਿਗੁਰੂ ਜਿਸ ਥਾਏਂ। ਨਹੀਂ ਪ੍ਰੇਤ ਨੇ ਕਛੂ ਬਿਗਾਰਾ।ਨਹੀਂ ਤ੍ਰਸੇ[5], ਬੈਠੇ ਸੁਖ ਭਾਰਾ॥੪॥ਇਮ ਸੁਨਿ ਗੁਰੂ ਹਕਾਰਨਿ ਕਰੇ। ਤੁਰਕੇਸ਼ੁਰ ਨੇ ਉਰ ਹਠ ਧਰੇ। ਨਿਕਸੇ ਭਵਨ ਬਿਖੈ ਤੇ ਜਬੈ।

[1]ਛਿੱਲਾਂ ਪ੍ਰੇਮ ਨਾਲ ਚੁਪ ਲੈ। [2]ਭਜਾਨਕ ਕ੍ਰਿਯਾ ਆਪਣੇ ਤੇ ਵਰਤਾਣ ਲਗੀ ਹਨ। [3]ਸੀਤ ਪ੍ਰਸ਼ਾਦਿ। [4]ਮੇਰੇ ਤੁੱਲ ਕੋਈ ਨਹੀਂ। [5]ਡਰੇ ਨਹੀਂ।

ਮਿਲੇ ਸਿੱਖ ਸੰਗੀ ਜੇ ਤਬੈ ॥ ੫ ॥ ਬੰਦਨ ਕੀਨਿ ਚਰਨ ਸਿਰ ਧਰਿ ਕੈ। ਬੋਲਯੋ ਦ੍ਵੈ ਕਰਿ ਜੋਰਨਿ ਕਰਿਕੈ[1]। 'ਸ਼੍ਰੀ ਸਤਿਗੁਰ ਕਯੋਂ ਸੰਕਟ ਸਹੀਅਹਿ। ਮੋ ਕਹੁ ਨੈਨ ਸੈਨ ਸੋਂ ਕਹੀਅਹਿ ॥ ੬ ॥ ਮੈਂ ਸਮਰਥ ਹੌਂ ਸਗਰੀ ਭਾਂਤਿ। ਚਹੌਂ ਸੁ ਕਰੌਂ ਪਿਖਹੁ ਸੱਖਜਾਤ[2]। ਸੌ ਹਜ਼ਾਰ ਲਾਖਨ ਕਜਾ ਗਨੌਂ। ਤੁਰਕ ਤੁਰਕ ਪਤਿ ਜੁਤਿ ਸਭਿ ਹਨੌਂ ॥ ੭ ॥ ਬਾਕੀ ਸੰਤਤਿ ਰਹੈ ਨ ਜੈਸੇ। ਮੈਂ ਕਰਿ ਕਰਮ ਦਿਖਾਵੌਂ ਐਸੇ। ਇਹ ਮਹਿੰ ਜੋ ਬਿਲੰਬ ਕਛੁ ਲਹੌ। ਅਪਰ ਕਰੌਂ ਜੋ ਆਇਸੁ ਕਹੌ ॥ ੮ ॥ ਦਿੱਲੀ ਅਰੁ ਲਵਪੁਰਿ ਬਡ ਖਾਨਾ। ਜਿਨ ਮਹਿੰ ਤੁਰਕਨਿ ਜ਼ੋਰ ਮਹਾਨਾ। ਇਸਤ੍ਰੀ ਆਦਿ ਸੁਤਾ ਸੁਤ ਸਾਰੇ[3]। ਬਸਹਿੰ ਮਲੇਛ ਸਹਿਤ ਪਰਵਾਰੇ ॥੯॥ ਦੋਨਹੁੰ ਨਗਰਨ ਕੀ ਛਿਤ ਜੇਤੀ। ਅਪਨੇ ਹਾਥ ਉਠਾਵੌਂ ਤੇਤੀ। ਬਡੇ ਬੇਗ ਸੋਂ ਇਨ ਟਕਰਾਇ।ਭਗਨ ਕਰੌਂ ਮੰਦਿਰ ਸਮੁਦਾਇ ॥ ੧੦ ॥ ਪੁਨ ਔਂਧੇ ਕਰਿ ਦੇਵੌਂ ਗੋਰ। ਜਿਸ ਤੇ ਦੁਸ਼ਟ ਨ ਉਕਸਹਿੰ ਫੇਰ। ਇੱਤਯਾਦਿਕ ਹੈ ਸ਼ਕਤਿ ਬਿਸਾਲਾ। ਬਾਕ ਆਪ ਕੀਜਹਿ ਇਸ ਕਾਲਾ ॥ ੧੧ ॥ ਰਾਵਰ ਕੇਰ ਅਨਾਦਰ ਕਰਿਈਂ। ਤੁਰਕ ਮੰਦਮਤਿ ਕੁਛ ਨ ਬਿਚਰਿਈਂ। ਚੌਕੀਦਾਰ ਖਰੇ ਚਹੁੰ ਪਾਸੇ। ਕੈਦ ਕਰਯੋ ਚਾਹਤਿ ਦੁਖਰਾਸੇ[4] ॥ ੧੨ ॥ ਇਨ ਤੇ ਕਯੋਂ ਸਹੀਏ ਅਪਮਾਨ[5]। ਐਸੀ ਕਰਹੁੰ ਪਰਹਿੰ ਪਗ ਆਨਿ[6]। ਇਮ ਸਿਖ ਤੇ ਸੁਨਿ ਕਰਿ ਮੁਸਕਾਏ। ਗਹੀ ਬਾਹੁੰ ਗੁਰ ਹਾਥ ਦਬਾਏ ॥੧੩॥ ਔਂਚਨਿ ਕੀਨਿ ਸ਼ਕਤਿ ਜੋ ਭਈ। ਛੂਛੀ ਦੇਹਿ ਤਥਾ ਹੁਇ ਗਈ। ਜਥਾ ਊਖ ਤੇ[7] ਰਸ ਨਿਕਸਾਵੈ। ਖੋਰ[8] ਰਹੈ,ਬਿਨ ਸਾਰ ਗਿਰਾਵੈ ॥ ੧੪ ॥ ਭਯੋ ਅਸਾਰ ਲਖਯੋ ਮਨ ਮਾਂਹੀ। ਪ੍ਰਥਮ ਸ਼ਕਤਿ ਉਰ ਪੱਯਤਿ ਨਾਂਹੀ। ਪਸ਼ਚਾਤਾਪ ਕਰਤਿ ਦੁਖ ਪਾਵੈ।–ਇਹ ਕਜਾ ਭਯੋ– ਰਿਦੈ ਮੁਰਝਾਵੈ ॥ ੧੫ ॥ ਸਤਿਗੁਰ ਕਹਯੋ 'ਕਰਹੁ ਜਿਮ ਹੌਵੈ।ਟਕਰਾਵਹੁ ਪੁਰਿ ਜੌ ਬਡ ਦੋਵੈਂ'।ਇਮ ਸੁਨਿ ਕੈ ਬੋਲਯੋ ਕਰ ਜੋਰਿ। ਭਯੋ ਦੀਨ ਦਿਖਿ[9] ਤਿਨ ਮੁਖ ਓਰ ॥ ੧੬ ॥ 'ਕਰਨ ਹਰਨ ਜਗ ਕੇ ਤੁਮ ਬਰਤਾ। ਚਹੋ ਕਰਹੁ ਸਭਿਹਿਨਿ ਕੇ ਕਰਤਾ। ਲਖੀ ਨ ਮਹਿਮਾ ਅਧਿਕ ਪ੍ਰਤਾਪਾ। ਕਰਯੋ ਜਨਾਵਨਿ ਕੋ ਮੈਂ ਆਪਾ॥੧੭॥–ਕਰੌਂ ਸਹਾਇ ਗੁਰੂ ਕੀ ਅਬੈ। ਹਤੌਂ

---

[1](ਸ਼ਕਤੀ ਪ੍ਰਾਪਤ ਸਿੱਖ) ਹਥ ਜੋੜ ਬੋਲਿਆ। [2]ਪ੍ਰਤੱਖ। [3]ਧੀਆਂ ਪੁਤ੍ਰ। [4]ਬਹੁਤ ਦੁਖ ਦੇਣਾ ਚਾਹੁੰਦੇ ਹਨ। [5]ਨਿਰਾਦਰ। [6]ਰੰਨੇ ਤੋਂ। [7]ਪੱਛੀ। [8]ਦੇਖਕੇ।

ਤੁਰਕ ਜੇ ਦੇਖੀ ਸਬੈ। ਐਸੀ ਕਰਹੁ ਇਨਹੁੰ ਕੋ ਸੰਗ। ਜਰ ਸਮੇਤ ਤਰੁ ਸਗਰੋ ਭੰਗ–॥੧੯॥ਭਈ ਸ਼ਕਤਿ ਜਬਿ ਮੋ ਮਹਿੰ ਭਾਰੀ। ਸਰਬ ਜਥਾਰਥ ਗਿਰਾ ਉਚਾਰੀ।ਰਾਵਰਨੋ ਬਾਹੁ ਮਮ ਗਹੀ।ਭਯੋ ਰੰਕ ਨ ਸ਼ਕਤਿ ਕਛੁ ਰਹੀ ॥੧੯॥ ਅਖਿਲ ਬਿਨਾਸਨੋ ਜੋ ਮਮ ਦਾਪੰ। ਜਿਮ ਬਾਂਛਤਿ ਤਿਮ ਬਰਤਹੁ ਆਪ। ਧੀਰਜ ਸਹਤ ਗੰਭੀਰ ਉਦਾਰਾ। ਕਵਨ ਲਖੈ ਭ੍ਰਿੰਪ੍ਰਾਧ[2] ਤੁਮਾਰਾ॥ ੨੦ ॥ ਰਚਹੁ ਭਵਿੱਖਨਤ ਕਨਾ ਸੁ ਬ੍ਰਿਤਾਂਤ। ਨਹਿੰ ਕੋ ਜਾਨਿ ਸਕਹਿ ਅਸ ਭਾਂਤਿ[3]। ਸ਼੍ਰੀ ਗੁਰ ਤੇਗ ਬਹਾਦਰ ਸੁਨਿਕੈ। ਕੀਨਿ ਜਨਾਵਨਿ ਤਿਸ ਕੋ ਭਨਿਕੈ॥੨੧॥'ਸ਼ਰਧਾ ਧਾਰਿ ਪਿੰਗ ਤੈਂ ਆਯੋ।ਸਿੱਖੀ ਧਰਮ ਭਲੇ ਨਿਬਹਾਯੋ। ਪੁਨ ਤੁਰਕਨ ਕੋ ਹੈਰਿ ਕੁਫੇਰ[4]। ਮਨ ਮਹਿੰ ਗਿਨਤੀ ਗਿਨਤਿ ਬਡੇਰ॥ ੨੨ ॥ ਸ਼ੰਕਾ ਕਰੀ ਹਮਾਰੇ ਮਾਂਹਿ।–ਇਹ ਸੱਮ੍ਰਥ ਹੈਂ ਕੈਧੌਂ ਨਾਂਹਿ–। ਯਾਂ ਤੇ ਛੀਲਕ ਤੁਵ ਦਿਸ਼ਿ ਗੇਰੇ।ਤੈਂ ਕਥਿ ਆਗੇ ਊਖ ਨ ਹੇਰੇ[5]॥ ੨੩ ॥ਸ੍ਵਾਦ ਦੇਖਿਬੇ ਹਿਤ ਇਛ ਧਾਰੀ।ਮੁਖ ਮੈਂ ਪਾਇ ਉਚਿਸ਼ਟ[6] ਹਮਾਰੀ।ਤਬਿ ਸ਼ਕਤੀ ਤੁਝ ਮਹਿੰ ਹੁਇ ਆਈ। ਚਹਤਿ ਜੁ ਹੁਤੋ ਅਬਹਿ ਦਿਖਰਾਈ ॥ ੨੪ ॥ ਜਿਸ ਸਮੁੰਦ੍ਰ ਤੇ ਜਲ ਕਨ ਪਾਵੈ। ਪੁਨ ਤਿਸ ਆਗੇ ਗਰਬ ਜਨਾਵੈ। ਅਪਨਿ ਆਪ ਕੋ ਕਰਹਿ ਬਖਾਨੈ।ਜਿਸ ਤੇ ਲੀਨਸਿ ਤਿਸਨਹਿੰਜਾਨੈ॥੨੫॥ ਜਿਨ ਸੇਵਾ ਕਰਿ ਭੀ ਤੁਝ ਮਾਂਹੀ । ਸੋ ਕਨਾ ਇਮ ਕਰਿ ਸਕਿ ਹੈਂ ਨਾਂਹੀ । ਇਸਪ੍ਰਕਾਰ ਕੀ ਸੁਧਿ ਨਹਿੰ ਜਾਨੀ।–ਮੈਂ ਕਰਿਦੈਹੌਂ–ਕਰਤਿਬਖਾਨੀ॥੨੬॥ ਸਤਿਗੁਰ ਕਰਹਿ ਕ੍ਰਿੱਤ ਕੋ ਜੈਸੇ। ਸਿੱਖਨ ਨ ਤਰਕਹਿ ਤਿਸ ਕਹੁ ਕੈਸੇ। ਹੁਇ ਪ੍ਰਸੰਨ ਬਰਤਹਿ ਅਨੁਸਾਰੀ। ਸੋ ਸਿਖ ਸੁਖਦ ਮੋਖ ਅਧਿਕਾਰੀ ॥ ੨੭ ॥ ਗੁਰ ਸਰਬੱਗਯ ਜਾਨਿ ਸਭਿ ਕਰੈ। ਸਿਖ ਅਲਪੱਗਯ ਗਰਬ ਕਨਾ ਧਰੈ। ਯਾਂਤੇ ਸਿਮਰਹੁ ਸ਼੍ਰੀ ਕਰਤਾਰਾ।ਸੋ ਸਭਿ ਜੀਵਨ ਕੋ ਆਧਾਰਾ[7] ॥੨੮॥ ਸੁਨਤਿ ਸਿੱਖਨ ਨੇ ਬੰਦਨ ਠਾਨੀ । 'ਤੁਮਰੀ ਗਤਿ ਤੁਮ ਹੀ ਪ੍ਰਭੁ ਜਾਨੀ। ਤੁਰਕ ਅਵੱਗਯਾ ਕਰਹਿੰ ਤੁਮਾਰੀ।ਸੋ ਹਮ ਤੇ ਨਹਿੰ ਜਾਂਤਿ ਸਹਾਰੀ ॥੨੯॥ ਯਾਂਤੇ ਤੁਮਰੇ ਨਿਕਟਿ ਬਖਾਨੀ। ਛਿਮਹੁ ਪ੍ਰਭੂ ! ਹਮ ਬੁਧਿ ਅਨਜਾਨੀ। ਬਹੁਰ ਨ ਕਰਿ ਹੈਂ ਕਬਹਿ ਉਚਾਰੀ। ਜਿਮ ਭਾਵਹਿ ਕੀਜਹਿ ਤਿਮ ਕਾਰੀ'। ੩੦॥ ਇਸ ਪ੍ਰਕਾਰ ਸਿਖ ਕੋ ਸਮੁਝਾਇ।ਗਮਨੇ ਗੁਰੂ ਗਯਾਨ ਗਤਿ ਦਾਇ।

---

[1]ਹੈਂਕਾਰ। [2]ਤਾਤਪਰਯ। [3]ਕੁਚਾਲ।[4]ਕੀ ਤੂੰ ਅੱਗੇ ਕਦੇ ਗੰਨੇ ਨਹੀਂ ਸੀ ਵੇਖੇ ? [5]ਜੂਠੀ ਛਿੱਲ।

ਕੋਤਿਕ ਚੌਕੀਦਾਰ ਸਿਪਾਹੀ। ਚਲੇ ਸੰਗ ਗਹਿ ਆਯੁਧ ਪਾਹੀ ॥ ੩੧॥ ਹਿਤ ਤਕਰਾਈ ਕੋ ਚਹੁੰ ਓਰ।ਜਾਤਿ ਸਾਥ ਦਿਖਰਾਵਤਿ ਜੋਰ। ਸਨੇ ਸਨੇ ਗਮਨਤਿ ਮਗ ਜਾਤ । ਕੁਛਕ ਸਿੱਖ ਜਿਨਕੋ ਪਸ਼ਚਾਤ ॥ ੩੨ ॥ ਸ਼੍ਰੀ ਸਤਿਗੁਰ ਤਬਿ ਜਾਇ ਪਹੁਚੇ।ਦੁਰਗ ਤੁਰਕ ਪਤਿ ਕੇ ਭਿਤ ਊਚੇ[1]।ਪੁਨਹਿ ਪੌਰ ਮੈਂ ਭਏ ਪ੍ਰਵੇਸ਼ਾਖਰੇ ਸੁਭਟ ਗਹਿ ਸ਼ਸਤ੍ਰ ਅਸ਼ੇਸ਼॥੩੩॥ ਪੌਰ ਮਨੋਹਰ ਪਾਹਨ ਕੇਰਾ । ਸ਼ਿਲਪਨਿ ਚਿੱਤ੍ਰ ਬਿਸਾਲ ਉਕੇਰਾ । ਬਹੁਤ ਦੇਸ਼ ਕੇ ਨਰ ਜਹਿ ਖਰੇ। ਨਿਜ ਨਿਜ ਗ਼ਰਜ਼ ਅਰਜ਼ ਕੋ ਕਰੇ ॥ ੩੪ ॥ ਤਹਿੰ ਤੇ ਉਲੰਘਤਿ ਅੰਤਰ ਗਏ। ਜਹਾਂ ਕਚਹਿਰੀ ਦੁਸ਼ਟਨਿ ਕਿਏ। ਸੰਗ ਸਿੱਖਨ ਅਰੁ ਚੌਕੀਦਾਰ। ਦੇਖਤਿ ਬਡੇ ਬਡੇ ਸਰਦਾਰ ॥ ੩੫ ॥ ਹਿੰਦੂ ਤੁਰਕ ਅਨੇਕ ਨਿਹਾਰੈਂ। ਅਤਿ ਅਵਗੁਨ ਕੋ ਕੁਛ ਨ ਬਿਚਾਰੈਂ । ਸ਼੍ਰੀ ਗੁਰੁ ਜਬਹਿ ਕਚਹਿਰੀ ਬਰੇ । ਚੌਕੀ ਤਹਾਂ ਬਿਛਾਵਨਿ ਕਰੇ ॥੩੬॥ ਸੁਜਨਿ[2] ਡਸਾਵਨਿ ਉੱਜਲ ਜਹਾਂ। ਬੈਠੇ ਸ਼੍ਰੀ ਸਤਿਗੁਰ ਜੀ ਤਹਾਂ। ਅਖਿਲ ਕਚਹਿਰੀ ਪੂਰਨ ਭਈ।ਮੁਕਤਾ ਹੀਰਨ ਤੇ ਦੁਤਿ ਨਈ ॥੩੭॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਸਿੱਖਨ ਅਜ਼ਮਤ ਕਰਨਿ' ਪ੍ਰਸੰਗ ਬਰਨਨੰ ਨਾਮ ਸਪਤ ਚਤ੍ਵਾਰਿੰਸਤੀ ਅੰਸੂ॥੪੭॥

੪੮. [ਨੂਰੰਗੇ ਨਾਲ ਪ੍ਰਸ਼ਨੋਤਰ । ਮਿਰਚਾਂ ਦਾ ਦ੍ਰਿਸ਼ਟਾਂਤ]।

ਦੋਹਰਾ ॥ ਸ਼੍ਰੀ ਗੁਰ ਹਰਿਗੋਵਿੰਦ ਕੇ ਨੰਦਨ ਬੰਦਨ ਜੋਗ। ਸ਼ਾਂਤਿ ਮਤੀ ਬੈਠੇ ਪ੍ਰਭੂ ਦੇਖਤਿ ਭੇ ਸਭਿ ਲੋਗ ॥ ੧ ॥ ਚੌਪਈ ॥ ਤੁਰਕੇਸ਼ੁਰ ਹੈਕਾਰ ਬਿਸਾਲਾ। ਦੁਸ਼ਟ ਨੂਰੰਗਾ ਮਹਿਤ ਕੁਚਾਲਾ । ਦੀਨ ਬਧਾਵਨਿ ਚਾਹਤਿ ਮੰਦ । ਹਿੰਦੂ ਜਗ ਮਹਿੰ ਰਹਹਿ ਨ ਪੰਦ[3] ॥੨॥ ਪਰਮੇਸ਼ੁਰ ਸੋਂ ਬੈਧਹਿੰ ਦਾਵਾ। ਮਹਾਂ ਮੂਢ ਮਤਿ ਤੇ ਗਰਬਾਵਾ । ਨਿਸ਼ਕੰਟਕ[4] ਜਿਸ ਰਾਜ ਮਹਾਨਾ।ਸ਼ੱਤ੍ਰੁ ਕਹੂੰ ਸੁਨਿਯ ਨਹਿੰ ਕਾਨਾ ॥ ੩ ॥ ਚਾਰਹੁੰ ਦਿਸ਼ਾ ਚਮੂੰ ਜਿਸ ਫਿਰਿਈ । ਸਕਲ ਦੇਸ਼ ਸਦ ਹੀ ਅਨੁਸਰਈ । ਮਾਰਹਿ,ਬੰਧਹਿ,ਲੇਵਹਿ ਛੀਨ । ਸਰਬ ਨਰੇਸ਼ ਬਸੀ ਨਿਜ ਕੀਨਿ ॥੪॥ ਜਿਮ ਰਾਵਨ ਤ੍ਰੈ ਲੋਕਨਿ ਰਾਜਾ। ਤਿਮ ਇਸ ਛਿਤ ਪਰ ਸਹਿਤ ਸਮਾਜਾ। ਚਾਰਹੁੰ ਓਰ ਖਰੇ ਕਰ ਜੋਰੇ। ਜੇ ਨ੍ਰਿਪ ਬਡੇ ਸਭਿਨਿ ਸਿਰ ਮੌਰੇ ॥ ੫ ॥ ਸ਼੍ਰੀ ਸਤਿਗੁਰ ਬੋਲੇ ਤਿਹ ਸਾਥ। 'ਕਜਾ ਹਮ ਸੋਂ ਕਹਿੰ ਦਿੱਲੀ

---

[1]ਉੱਚੀਆਂ ਕੰਧਾਂ । [2]ਸੂਈ ਨਾਲ ਨਰੀਂਦਿਆ ਯਾ ਕੱਢਿਆ ਹੋਇਆ ਬਸਤ੍ਰ, [ਫਾ:, ਸੋਜ਼ਨੀ] [3]ਹਿੰਦੂ ਪੰਦ=ਹਿੰਦੂ ਮਾਰਗ, ਹਿੰਦੂ ਮਿਰਯਾਦਾ। [4]ਜਿੱਥੇ ਕੋਈ ਆਕੀ ਨਾ ਹੋਵੇ ।

ਨਾਥ ? ਕੌਨ ਕਾਜ ਹਮਰੇ ਬਸਿ ਜੋਵਾ ? ਜੋ ਤੁਮ ਤੇ ਨਹਿੰ ਪੂਰਨ ਹੋਵਾ'॥ ੬॥ਸੁਨਤਿ ਦੁਰਾਤਮ ਮੂਰਖ ਮਾਨੀ। ਮਹਾਂ ਪਾਪ ਕਰਤਾ ਧ੍ਰਮ ਹਾਨੀ। ਅਸ ਨਰੰਗ ਬੋਲਯੋ 'ਮਮ ਕਾਜ। ਹੈ ਜੋ ਕਹੌਂ ਸੁਨਹੁ ਤੁਮ ਆਜ॥ ੭ ॥ ਸਭਿ ਜਗ ਮੁਸਲਮਾਨ ਕਰਿ ਦੇਨਾ। ਏਕ ਮਈ ਸਭਿ ਕੋ ਪਿਖਿ ਲੇਨਾ। ਹਿੰਦੂ ਰਹੈ ਨ ਭੂ ਮਹਿੰ ਕੋਊ। ਇਹ ਨਿਸ਼ਚਾ ਹਮਰੇ ਦਿਢ ਹੋਊ॥ ੮ ॥ ਕਾਰੇ ਹਿੰਦੁਨ ਕੋ ਮਤਿ ਕੂੜਾ। ਥਕਹਿੰ ਤੁਫਾਨ ਮਿਲਹਿੰ ਗਨ ਮੂੜਾ। ਇਨਹਿੰ ਚਲਾਵੌਂ ਰਾਹ ਖ਼ੁਦਾਇ।ਦੋਜ਼ਕ ਗਿਰਤੇ ਲੇਹੁ ਬਚਾਇ॥੯॥ਹੋਹਿੰ ਦੀਨ ਮਹਿੰ ਕਲਮਾ ਕਹੈਂ। ਚਲਹਿੰ ਸ਼ਰਾ ਮਹਿੰ ਨੇਕੀ ਲਹੈਂ। ਰੋਜ਼ੇ ਈਦ ਨਵਾਜ ਕੁਰਾਨ। ਇਨ ਕੋ ਧਾਰਹਿੰ ਸਾਥ ਇਮਾਨ ॥੧੦॥ ਮੁਸਲਮਾਨ ਹੁਇਂ ਕਹੇ ਜੁ ਮੇਰੋ[1]। ਤਿਸੈ ਪਦਾਰਥ ਦੇਉਂ ਘਨੇਰੇ।ਨਾਂਹਿ ਤ ਧਨ ਲੈਕੈ ਹੁਇਜਾਇ। ਕੈ ਨਿਜ ਝਗਰੋ ਲੈਹਿੰ ਜਿਤਾਇ॥੧੧॥ਜ਼ਿਮੀਂ ਇਨਾਮ ਦੇਤਿ ਹੌਂ ਤਾਂਹੀ। ਧਾਰੈਂ ਸ਼ਰਾ ਖੁਸ਼ੀ ਕੇ ਮਾਂਹੀ। ਕਿਧੌਂ ਤੁਰਕ ਕੀ ਤਨਿਯਾ ਹੋਇ। ਸੁੰਦਰ ਦੇਖਤਿ ਜਾਚੈ ਕੋਇ ॥੧੨॥ ਨਿਜ ਦੁਹਿਤਾ[2] ਤਕ ਅਰਪੌਂ ਤਾਂਹੀ। ਆਇ ਜੁ ਹਿੰਦੂ ਸ਼ਰਾ ਕੇ ਮਾਂਹੀ। ਸੁਤਾ ਦਰਬ ਆਦਿਕ ਸਭਿ ਦੈ ਕੈ। ਜਸੋਂ ਕਸੋਂ ਕਰਿ ਇਹ ਜੀਵ ਰਿਝੈ ਕੈ ॥ ੧੩ ॥ ਲਯਾਇ ਦੀਨ ਮਹਿੰ ਸ਼ਰਾ ਮਝਾਰ। ਇਹ ਜਾਨਹੁ ਬਡ ਪਰਉਪਕਾਰ। ਹਮਰੇ ਮਤਿ ਮਹਿੰ ਮਹਾਂ ਸਬਾਬ[3]। ਸਿਫਤੀ ਕਰਹਿ ਖ਼ੁਦਾਇ ਅਦਾਬ[4]॥੧੪॥ਅਸਲੀ ਕਾਜ ਅਹੈ ਇਹ ਮੇਰੋ। ਕਰਹਿ ਜੁ ਫੇਰ ਨ ਮਾਨਹਿ ਹੇਰੋ[5]। ਤਿਸਕੇ ਸਾਥ ਸ਼ੱਤ੍ਰੁਤਾ ਨੀਤ। ਕਰਿ ਹੌਂ ਮੈਂ ਸਭਿ ਰੀਤਿ ਅਨੀਤ ॥੧੫ ॥ ਜੋ ਸ਼ੁਭ ਹੋਇ ਮਾਨਿ ਹੈ ਕਹਯੋ। ਦੀਨ ਬਿਖੈ ਆਵਹਿ ਚਿਤ ਚਹਯੋ। ਸੋ ਹਮ ਭ੍ਰਾਤਾ ਕੇਰ ਸਮਾਨਾ। ਸਰਬ ਰੀਤਿ ਲੈ ਸੁਖਨ ਮਹਾਨ' ॥੧੬॥ ਸੁਨਿ ਸ਼੍ਰੀ ਤੇਗਬਹਾਦਰ ਭਾਖਾ। 'ਜਿਮ ਖ਼ੁਦਾਇ ਕੀ ਹੁਇ ਅਭਿਲਾਖਾ। ਤਿਮ ਮਾਨੀ ਚਹੀਅਹਿ ਹਮ ਤੁਮ ਕੋ।ਜਿਸ ਪਰਮੇਸ਼ੁਰ ਕੋ ਨਹਿੰਸਮ ਕੋ॥੧੭॥ਜੋ ਪ੍ਰਭੁ ਚਹੈ ਤ ਹਿੰਦੂ ਨ ਜਨਮੈ।ਤੁਰਕ ਜਨਮਹੀ ਹੈ ਨਿਸ ਦਿਨ ਮੈਂ।ਦੋਨਹੁ ਉਤਪਤਿ ਹੋਵਤਿ ਜਹਿੰ ਕਹਿੰ।ਲਖਹੁ ਕਿ ਰਖ-

---

[1]ਮੇਰੇ ਕਹੇ। [2]ਆਪਣੀ ਪੁੱਤ੍ਰੀ ਤਕ। [3]ਬੜਾ ਪੁੰਨ ਹੈ। [ਅ:, ਸਵਾਬ]। [4]ਅਦਾਬ=ਅੱਛੀ ਰਵਸ਼ ਹੈ ਜਿਸ ਦੀ ਖੁਦਾ ਸਿਫਤ ਕਰਦਾ ਹੈ [ਅ:, ਅਦਬ=ਅੱਛੀ ਰਵਸ਼ । ਬਹੁ ਵਚਨ ਆਦਾਬ]। [5]ਜੋ (ਮੇਰੇ ਹੁਕਮ) ਦਾ ਮੋੜ ਕਰਦਾ (ਤੇ) ਨਹੀਂ ਮੰਨਦਾ (ਮੈਂ) ਦੇਖਦਾ ਹਾਂ।

ਹਿੰ,ਦੁਹਨ ਕੋ ਜਗ ਮਹਿੰ॥੧੮॥ਜੋ ਤੁਮ ਕਹੋ ਜਾਨੀਯਹਿ ਕੈਸੇ।ਤਿਸ ਪਰ ਸੁਨਹੁ ਕਰਹੁ ਬਿਧਿ ਐਸੇ।ਲੇਹੁ ਪੰਚ ਮਨ ਮਿਰਚੈਂ ਕਾਰੀ।ਢੇਰ ਕਰਹੁ ਇਕ ਥਾਨ ਸੁਧਾਰੀ ॥ ੧੯ ॥ ਗਨ ਈਂਧਨ ਤਿਸ ਕੇ ਚਹੁੰ ਓਰ। ਨੀਕੇ ਅਗਨਿ ਪ੍ਰਕਾਸ਼ਹੁ ਜੋਰ। ਅਸ਼ਟ ਜਾਮ ਲੌ ਦਾਹਤਿ ਰਹੀਏ।ਪੁਨ ਉੱਤਰ ਹਮ ਦੇਹਿੰ ਸੁ ਲਹੀਏ' ॥ ੨੦ ॥ ਇਮ ਨੁਰੰਗ ਨੇ ਮਾਨੀ ਬਾਤ। ਗੁਰ ਬਾਹਰ ਆਏ ਬੱਖਸ਼ਾਤ।ਚੌਕੀਦਾਰ ਸਾਥ ਹੀ ਭਏ।ਕਾਰਾ ਗ੍ਰਿਹ[1] ਮਹਿੰ ਲੈ ਕਰਿ ਗਏ॥੨੧ ॥ ਰਹਤਿ ਭਏ ਸਤਿਗੁਰ ਸੁਖ ਸੰਗੀ। ਨਿਜ ਨੌਕਰ ਸੋਂ ਕਹਯੋ ਨੁਰੰਗੀ। 'ਮਿਰਚ ਪੰਚ ਮਣ ਲਯਾਵਹੁ ਆਛੇ।ਚਹੁੰਦਿਸ਼ਿ ਅਗਨਿ ਦਾਹੁ ਕਰਿ ਪਾਛੇ॥ ੨੨॥ਅਸ਼ਟ ਜਾਮ ਲੌ ਕਰਿਕੈ ਦਾਹੁ। ਆਛੀ ਬਿਧਿ ਜਿਮ ਹੋਇ ਸੁਆਹੁ'। ਸੁਨਿ ਕੈ ਤਥਾ ਕਰਤਿ ਬਿਧਿ ਭਯੋ। ਇਕ ਨਿਸ ਦਿਨ ਪਾਵਕ ਦਿਪਤਯੋ॥ ੨੩ ॥ ਸੀਤਲ ਸੁਆਹ ਭਈ ਜਬਿ ਤਿਨੈ। ਜਾਇ ਨੁਰੰਗੀ ਸੋਂ ਸੁਧਿ ਭਨੈ। ਸੁਨੀ ਤੁਰਕਪਤਿ ਨੇ ਜਬਿ ਬਾਨੀ। ਕਰੇ ਹਕਾਰਨਿ ਗੁਰ ਗੁਨਖਾਨੀ॥੨੪ ॥ ਢਿਗ ਬਿਠਾਇ ਕੈ ਸਕਲ ਜਨਾਈ।'ਹਮ ਕੀਨਸਿ ਤੁਮ ਜਥਾ ਬਤਾਈ। ਉੱਤਰ ਮੋਹਿ ਦੀਜੀਏ ਸੋਇ।ਜਿਸ ਤੇ ਇਕ ਮਧ[2] ਸਭਿ ਜਗ ਹੋਇ॥੨੫॥ ਜਬਿ ਨਿਜ ਕਰਿ ਹੌ ਅੰਗੀਕਾਰਾ[3]। ਹੈ ਜੁ ਮਨੋਰਥ ਮਹਾਂ ਤੁਮਾਰਾ। ਪੂਰਨ ਕਰੌਂ ਅਖਿਲ ਮੈਂ ਢੇਰ। ਦੀਨ ਬਿਖੈ ਆਏ ਕਹੁ ਹੇਰਿ' ॥ ੨੬ ॥ ਸਤਿਗੁਰ ਕਹਯੋ 'ਜੁ ਮਿਰਚਨ ਸੁਆਹ। ਲਾਇ ਨਰਨ ਸਗਰੀ ਮਸਲਾਹ[4]। ਲੇਹੁ ਚਾਰਣੀ[5] ਸੋਂ ਤਿਸ ਛਾਨੁ।ਜੋ ਉਬਰਹਿੰ' ਸੋ ਉੱਤਰ ਜਾਨੁ'॥੨੭॥ਨੌਰੰਗ ਨੇ ਸੁਨਿ ਮਨੁਜ ਪਠਾਏ। ਕਾਜ਼ੀ ਮੁੱਲਾਂ ਲੀਨਿ ਬੁਲਾਏ। ਸਤਿਗੁਰ ਪਾਸ ਬਿਠਾਵਨਿ ਕਰੇ। 'ਸਮਝਹੁ ਤੁਮ ਇਹ ਕਹਾਂ[6] ਉਚਰੈ' ॥ ੨੮ ॥ ਸਗਰੀ ਭਸਮ ਨਿਕਟਿ ਮੰਗਵਾਈ। ਬਹੁ ਨਰ ਤੇ ਕਰ ਸੋਂ ਮਸਲਾਈ[7]। ਛਾਨਤਿ ਭਏ ਚਾਰਨੀ[8] ਧਾਰੇ। ਮਸਲਿ ਮਸਲਿ ਛਿੱਦ੍ਰਨ ਤਰ ਡਾਰੇ ॥ ੨੯॥ ਸਗਰੀ ਭਸਮ ਛਾਨਿਬੋ ਕੀਨਿ। ਸਾਬਤ ਮਿਰਚੈਂ ਨਿਕਸੀ ਤੀਨ। ਹਾਥਨ ਸਾਥ ਸੁ ਮਸਲਿ ਘਨੇਰੀ। ਭਈ ਨ ਭਗਨਿ ਸਭਿਨਿ ਸੋ ਹੇਰੀ ॥੩੦॥ ਸਰਬ ਭਸਮ ਤੇ ਉਬਰੀ ਸੋਇ।ਜਨੋਂ ਕੀ ਤਨੋਂ ਦੇਖਤਿ ਸਭਿ ਕੋਇ।ਜਿਨ ਕੇ ਆਂਚ ਛੁਈ ਨਹਿੰ ਨੇਰੇ। ਪਿਖਿ ਪਿਖਿ ਬਿਸਮਹਿੰ ਲੋਕ ਬਡੇਰੇ ॥ ੩੧ ॥ ਧਰੀ ਨੁਰੰਗੇ

[1]ਜਾਣ ਲਾਓ (ਪਰਮਾਤਮਾਂ) ਰਖਦਾ ਹੈ। [2]ਕੈਦ ਖ਼ਾਨਾ। [3]ਇਕ ਮਤੀ। [4](ਤੁਸੀਂ) ਆਪ ਜੇ ਅੰਗੀਕਾਰ ਕਰੋਗੇ। [5]ਮਲਾਓ। [6]ਛਾਨਣੀ। [7]ਜਿਨੀਆਂ ਬਚ ਰਹਿਣ। [8]ਕੀਹਨੂੰ ਹੱਥਾਂ ਨਾਲ ਮਲਾਈ।

ਤਥਿ ਨਿਜ ਹਾਥ। ਬੋਲਜੋ ਬਾਕ ਗੁਰਨਿ ਕੇ ਸਾਥ।'ਕਜਾ ਉੱਤੂ ਇਸ ਬਿਖੇ ਤੁਮਾਰੇ ? ਜਜੋਂ ਹਮ ਪੂਛਜੋ ਬਿਦਤ ਉਚਾਰੇ॥੨੨॥ਇਨ ਮਹਿੰ ਕਜਾ ਅਜ਼ਮਤ ਦਿਖਰਾਈ। ਮਿਰਚ ਰਾਸ ਤੇ ਤੀਨ ਬਚਾਈ । ਕਜਾ ਹਮ ਜਾਨਹਿੰ ਦੇਹੁ ਬਤਾਇ।ਮਾਨਜੋਂ ਦੀਨ ਕਿ ਨਹਿੰ ਮਨ ਲਯਾਇ'॥੨੩॥ਸੁਨਿ ਸ਼੍ਰੀ ਤੇਗ ਬਹਾਦਰ ਕਹਜੋ। 'ਅਜਹੁੰ ਨਹੀਂ ਉੱਤਰ ਤੁਮ ਲਹਜੋ?ਜਿਮ ਖ਼ੁਦਾਇ ਕੀ ਮਰਜ਼ੀ ਅਹੈ। ਉੱਤਰ ਤਥਾ ਮਿਰਚ ਇਹ ਕਹੈਂ॥੨੪॥-ਇਕ ਕਰਿ ਦੇਉਂ-ਚਾਹਿ ਇਹ ਤੇਰੀ। ਨਹਿੰ ਖ਼ੁਦਾਇ ਕੀ,ਹਮ ਨੇ ਹੇਰੀ ।ਪੂਰਬ ਹਿੰਦੂ ਤੁਰਕ ਜਗ ਦੋਇ। ਅਬਿ ਤੇ ਤੀਨ ਜਾਨੀਏ ਹੋਇ॥ ੨੫ ॥ਤੋਹਿ ਮਨੋਰਥ ਛੂਛਾ ਪਰੈ। ਜਤਨ ਅਨੇਕਨਿ ਤੇ ਨਹਿੰ ਸਰੈ।ਹਮ ਤੁਮ ਜੀਵ ਕਹਾਂ ਤਿਸ ਆਗੇ। ਅਪਨੀ ਸ਼ਕਤਿ ਦਿਖਾਵਨਿ ਲਾਗੇ ॥ ੨੬ ॥ ਸਕਲ ਖ਼ਲਕ ਖ਼ਾਲਿਕ ਕੀ ਗਾਈਏ। ਇਸ ਮਹਿੰ ਆਪਾ ਨਹੀਂ ਜਨਾਈਏ।ਅਪਨਿ ਧਰਮ ਸਭਿਹਿਨਿ ਕੋ ਪਸਾਰੋ। ਸੁਖ ਕਾਂਖੀ ਨਹਿੰ ਤਜਹਿ ਦੁਖਾਰੋ[1] ॥ ੨੭ ॥ ਨਿਜ ਨਿਜ ਧਰਮ ਰਾਖਹੀ ਜੋਇ।ਉੱਤਮ ਗਤਿ ਸੋ ਪ੍ਰਾਪਤਿ ਹੋਇ। ਪਰੰਪਰਾ ਕੀ ਰੀਤਿ ਮਹਾਨੀ। ਕੌਨ ਸਕਹਿ ਇਸ ਕੋ ਕਰਿ ਹਾਨੀ ॥ ੨੮ ॥ ਇਸ ਭੂਤਲ ਪਰ ਭਏ ਘਨੇਰੇ। ਤੇਜਵੰਤ ਸਮਰੱਥ ਬਡੇਰੇ।ਗਰਬਤ ਗਮਨਤਿ ਜੋ ਬਿਪਰੀਤ। ਮੂਲ ਸਮੇਤ ਜਾਤਿ ਸੋ ਬੀਤ ॥ ੨੯ ॥ ਜਿਸ ਪ੍ਰਭੁ ਨੇ ਇਹ ਜੀਵ ਉਪਾਏ। ਰੱਛਕ ਹੁਇ ਸੋ ਬਨਹਿ ਸਹਾਏ। ਅਪਰ ਬਿਖੈ ਕਜਾ ਸ਼ਕਤੀ ਅਹੈ।ਕਰਮ ਕੁਕਰਮ ਕਰਨਿ ਕੋ ਚਹੈ॥ ੪੦ ॥ ਯਾਂਤੇ ਮਿਰਚਨ ਕੋ ਦ੍ਰਿਸ਼ਟਾਂਤ। ਪ੍ਰਭੁ ਮਰਜ਼ੀ ਦੇਖਨਿ ਸੱਖਯਾਤ। ਹੋਇ ਨ ਏਕੋ, ਦੋਇ ਨ ਰਹੈ[2] ।ਬਨਹਿੰ ਤੀਨ, ਪੁਨ ਥਿਰਤਾ ਲਹੈਂ[3]॥ ੪੧ ॥ ਇਹ ਖ਼ੁਦਾਇ ਕੀ ਲਖਹੁ ਰਜ਼ਾਇ। ਜਿਸ ਕੋ ਕੋਇ ਨ ਸਕਹਿ ਮਿਟਾਇ। ਚਲਿਬੋ ਸ਼੍ਰੀ ਪ੍ਰਭੁ ਕੇ ਅਨੁਸਾਰੀ। ਧਰਮ ਰੀਤਿ ਇਹ ਲਖਹੁ ਹਮਾਰੀ'॥ ੪੨ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਨੌਰੰਗ' ਪ੍ਰਸੰਗ ਬਰਨਨੰ ਨਾਮ ਅਸ਼ਟ ਚਤ੍ਵਾਰਿੰਸਤੀ ਅੰਸੁ ॥ ੪੮ ॥

੪੯. [ਕੈਦ ਵਿਚੋਂ ਸਿੱਖਾਂ ਦੇ ਘਰ ਪ੍ਰਸ਼ਾਦ ਛਕਣਾ ।

ਦੋਹਰਾ ॥ ਕਾਰਾਗ੍ਰਿਹ ਮਹਿੰ ਸਤਿਗੁਰੂ*ਪਠਿ ਦੀਨੇ ਤੁਰਕੇਸ਼। ਰਿਦੇ ਬਿਚਾਰ ਉਚਾਰਤੋ† ਬੈਠੀ ਸਭਾ ਅਸ਼ੇਸ਼[4]॥ ੧ ॥ ਚੌਪਈ ॥ 'ਇਹ ਹਿੰਦੂਨਿ ਕੋ ਗੁਰੂ

[1]ਸੁਖ ਦੀ ਇੱਛਾ ਵਾਲੇ ਦੁਖੀ ਹੋਕੇ ਵੀ ਨਹੀਂ ਛਡਦੇ। [2]ਇਕ ਨਹੀਂ ਹੋਣੇ ਤੇ ਦੋ ਵੀ ਨਹੀਂ ਰਹਿਣੇ। [3]ਤਿੰਨ ਬਣਕੇ ਟਿਕ ਜਾਣਗੇ। [4]ਸਾਰੀ ਸਭਾ ਵਿਚ ਬੈਠਾ (ਨੁਰੰਗਾ ਕਹਿੰਦਾ ਹੈ)।

*ਪਾਃ—ਗੁਰੂ ਕਹਿ। †ਪਾਃ—ਸੁ ਕਰਤਿ ਹੈ।

ਕਹਾਵੈ।ਅਜ਼ਮਤ ਇਸ ਮਹਿੰ ਦ੍ਰਿਸ਼ਟਿ ਸੁ ਆਵੈ।ਅਗਨਿ ਬ੍ਰਿੰਦ ਮਹਿੰਮਿਰਚੈ ਤੀਨ । ਜਲਨਿ ਨ ਦਈ ਦਿਖਾਵਨਿ ਕੀਨਿ॥੨॥ਅਪਰ ਪੰਚ ਮਨ ਸਗਰੀ ਜਰੀ। ਬਿਨਾ ਤੀਨ ਤੇ ਇਕ ਨ ਉਬਰੀ[1]।ਕਰਾਮਾਤ ਇਹ ਨਹੀਂ ਦਿਖਾਵੈ। ਪਠਿ ਕਲਮਾ ਨ ਸ਼ਰਾ ਮਹਿੰ ਆਵੈ ॥ ੩ ॥ ਅਪਨੇ ਹਠ ਕੋ ਦਿਢ ਕਰਿ ਪਾਲੈ । ਕਹੇ ਹਮਾਰੇ ਪਰ ਨਹਿੰ ਚਾਲੈ । ਭਯੋ ਕੈਦ ਦੁਖ ਲਹੈ ਘਨੇਰਾ । ਤਊ ਨ ਮਾਨਤਿ ਹੈ ਇਕ ਬੇਰਾ[2] ॥ ੪ ॥ ਸੁਨਿ ਕਰਿ ਸ਼ਰਾ ਫਾਸ ਕੇ ਬੰਧੇ[3]। ਨੌਰੰਗ ਸੰਗ ਭਨਹਿੰ ਮਤਿ ਅੰਧੇ । [4]ਰਾਖਹੁ ਕੈਦ ਤਾੜਨਾ ਲਹੋ । ਸਰਬ ਪ੍ਰਕਾਰ ਕਠਨ ਹੁਇ ਰਹੋ ॥ ੫ ॥ਮਿਲਿਬੋ ਦੇਹੁ ਨ ਕਿਸ ਕੋ ਸੰਗ।ਪਾਵਤਿ ਕਸ਼ਟ ਬੰਧ ਲਿਹੁ ਅੰਗ । ਬਹੁ ਦਿਨ ਮਹਿੰ ਅਕੁਲਾਇ ਬਿਸਾਲੈ । ਕਹੇ ਤੁਮਾਰੇ ਮਹਿੰ ਤਬਿ ਚਾਲੈ[5]॥੬॥ਇਮ ਸ਼੍ਰੀ ਤੇਗ ਬਹਾਦਰ ਗਏ। ਕਾਰਾਗ੍ਰਿਹ ਮਹਿੰ ਬੈਠਤਿ ਭਏ।ਦਿੱਲੀ ਨਗਰ ਬਸਹਿੰ ਸਿਖ ਗੁਰ ਕੇ।ਧਾਰਹਿੰ ਪ੍ਰੇਮ ਭਾਉ ਦਿਢ ਉਰ ਕੇ ॥ ੭ ॥ ਇਕ ਸਿਖ ਨੇ ਗੁਰ ਹੇਤੁ ਅਹਾਰਾ । ਕਰਨਿ ਹੁਤੋ, ਤਿਨ ਰਿਦੇ ਬਿਚਾਰਾ ।–ਅਬਿ ਤੋ ਪੁਰਿ ਮਹਿੰ ਸਤਿਗੁਰ ਰਹੈਂ।ਜੋ ਸਿੱਖਨਿ ਕੋ ਸ੍ਵਾਮੀ ਅਹੈਂ ॥੮॥ ਤਿਨ ਕੋ ਅਪਨੇ ਸਦਨ ਬੁਲਾਇ। ਅਸਨ ਅਚਾਵੌਂ ਰੁਚਿਰ ਬਨਾਇ । ਅਹੈਂ ਕੈਦ ਮਹਿੰ, ਜੋ ਨਹਿੰ ਆਵਹਿੰ । ਲੈ ਕਰਿ ਜਾਉਂ, ਤਿਸੀ ਥਲ ਖਾਵਹਿੰ॥੯॥ਸਭਿ ਤੇ ਅਧਿਕ ਭਾਗ ਵਡਿਆਈ[a] । ਹੋਹਿ ਮੋਹਿ ਕਹੁ ਜੋ ਬਨ ਜਾਈ[6] । ਮਮ ਘਰ ਚਰਨ ਪਾਇ ਨਹਿੰ ਜੋਈ।ਤਹਾਂ ਗਏ ਤੇ ਅਚਹਿੰ ਨ ਤੋਈ ॥ ੧੦ ॥ ਮੰਦ ਭਾਗ ਅਪਨੋ ਤਬਿ ਜਾਨੌਂ । ਗੁਰ ਪ੍ਰਸੰਨ ਨਹਿੰ ਹ੍ਵੈ ਇਮ ਮਾਨੌਂ–। ਇੱਤਮਾਦਿਕ ਗਨ ਤਰਕ ਬਿਚਾਰਤਿ[7] । ਗਯੋ ਕੈਦ ਥਲ ਹੁਇ ਪ੍ਰੇਮਾਰਤੁ ॥ ੧੧ ॥ ਬੂਝਿ ਸਿਪਾਹਿਨਿ ਗਾ ਗੁਰੁ ਪਾਸ।ਖਰੋ ਭਯੋ ਢਿਗ ਕਹਿ ਅਰਦਾਸ । ਨਮੋ ਠਾਨਿ ਕਰਿ ਜੋਰੇ ਹਾਥ।ਪੁਲਤ[8]ਬਿਲੋਚਨ ਜਲ ਕੇ ਸਾਥ॥੧੨॥[9]ਸੁਨਹੁ ਨਾਥ! ਅਭਿਲਾਖਾ ਮੋਰੀ ।ਬਹੁ ਦਿਵਸਨ ਕੀ ਰਿਦੇ ਥਡੋਰੀ । ਸ਼੍ਰੀ ਗੁਰੁ ਸਦਨ ਚਰਨ ਕੋ ਪਾਵਹਿੰ । ਮੋਰ ਹਾਥ ਤੇ ਭੋਜਨ ਖਾਵਹਿੰ ॥ ੧੩ ॥ ਅਸਮੰਜਸ ਜਾਨਹਿੰ ਬਿਧਿ ਜੋਊ[b] । ਨਿਸ਼ਚਾ ਹੋਤਿ ਮੋਹਿ ਕਹੁ ਤੋਊ। ਪ੍ਰੇਮ ਅਧੀਨ ਪ੍ਰਭੂ ਹੈਂ ਮੇਰੇ।ਅਨਕਰਨੋ ਭੀ ਕਰਹਿੰ

[1]ਇਕ ਵੀ ਨਹੀਂ ਬਚੀ । [2]ਸ਼ਰ੍ਹਾ ਦੀ ਫਾਹੀ ਵਿਚ ਬੱਧੇ ਹੋਏ । [a]ਭਾਗ ਤੇ ਵਡਿਆਈ ਮੇਰੀ ਹੋਵੇਗੀ । [b]ਜੇ (ਇਹ ਗਲ) ਬਣ ਜਾਵੇ । [7]ਦਲੀਲਾਂ ਸੋਚਦਾ ਹੈ । [8]ਭਰੇ ਹੋਏ । [9]ਜੋ ਗਲ (ਭਾਵ ਬੰਦੀ ਖਾਨੇ ਤੋਂ ਮੇਰੇ ਘਰ ਆਵਣ ਦੀ) ਕਠਨ (ਅਨਹੋਣੀ) ਜਾਣੀਦੀ ਹੈ ।

ਸੁ ਪੂਰੇ[1] ॥੧੪॥ ਪੂਰਹੁ ਇੱਛਾ ਨਾਥ ! ਹਮਾਰੀ। ਅਚਹੁ ਅਸਨ ਕਹੁ ਚਲਿ ਇਕ ਬਾਰੀ। ਨਾਂਹਿ ਤ ਕਹਹੁ ਇਹਾਂ ਲੈ ਆਵੋਂ। ਬੈਠਿ ਸਮੀਪ ਅਹਾਰ ਅਚਾਵੋਂ' ॥੧੫॥ ਸੁਨਿ ਸਿਖ ਬਿਨਤੀ, ਪ੍ਰਭੂ ਅਲਾਵਹਿਂ। 'ਕਰਿ ਤਿਆਰ ਹਮ ਭੋਜਨ ਖਾਵਹਿਂ।ਤੋਹਿ ਸਦਨ ਮਹਿਂ ਆਵਹਿਂ ਬੈਸੇ[2]।ਇੱਛਾ ਪੂਰਹਿਂ ਤਵ ਉਰ ਜੈਸੇ॥ ੧੬ ॥ ਦੋਹਰਾ ॥ ਹੈ ਪ੍ਰਭਾਤਿ ਜਬਿ ਆਗਲੀ ਦਿਵਸ ਆਇ ਹੈ ਜਾਮ।ਅਚਵਹਿਂ ਭੋਜਨ ਪਹੁੰਚਿ ਕੈ ਬੈਠਿ ਤਿਹਾਰੇ ਧਾਮ'॥੧੭॥ਚੌਪਈ॥ਸੁਨਿ ਸਤਿਗੁਰ ਬਚ ਬਿਨ ਸੰਦੇਹ। ਹਰਖ ਭਯੋ ਸਿਖ ਬਿਸਮਯ ਲੇਹਿ।—ਅਹੈਂ ਕੈਦ ਮਹਿਂ, ਚੌਂਕੀ[3] ਪਾਸ। ਤਊ ਆਇ ਹੈਂ ਮੋਰ ਅਵਾਸ—॥ ੧੮॥ ਬੰਦਨ ਕਰਿ ਉਤਲਾਵਤਿ ਗਯੋ। ਰੁਚਿਰ ਅਹਾਰ ਕਰਨਿ ਉਦਤਯੋ। ਕਰਨੋ ਤਿਹਾਵਲ ਬਹੁ ਸੁਚ ਧਾਰੀ। ਪੁਨ ਪਾਇਸੁ[4] ਕਰਵਾਇਸਿ ਤਯਾਰੀ ॥ ੧੯॥ ਓਦਨ[5], ਪਹਿਤ[6], ਸ੍ਵਾਦ ਦਧਿ ਬਰੇ[7]। ਕਰੇ ਪਾਤਰੇ ਮੰਡੇ[8] ਖਰੇ। ਅਧਿਕ ਸਲਵਣ ਸ ਤੁਰਸ਼ ਬਨਾਏ। ਇੱਤਯਾਦਿਕ ਬਹੁ ਮਧੁਰ ਕਰਾਏ ॥ ੨੦ ॥ ਇਮ ਕਰਤਨੋਂ ਭੋਜਨ ਅਭਿਰਾਮ। ਬਾਸੁਰ ਹੋਤਿ ਭਯੋ ਜਬਿ ਜਾਮ। ਸਦਨ ਸਿੱਖਨ ਕੇ ਪ੍ਰਗਟੇ ਆਇ। ਕਹਨੋ 'ਛੁਧਾ ਹਮ ਕੋ ਅਧਿਕਾਇ ॥ ੨੧ ॥ ਜੋ ਅਹਾਰ ਤੈਂ ਤਯਾਰ ਕਰਾਇ। ਸੋ ਅਬਿ ਲਯਾਵਹੁ ਦੇਹੁ ਅਚਾਇ। ਦੇਰਿ ਨ ਕਰਹੁ ਨੀਰ ਕੋ ਆਨਹੁ।ਬੈਠਹਿਂ ਹਮ ਕਿਸ ਥਾਨ ਬਖਾਨਹੁੰ?॥੨੨॥ ਦੇਖਿ ਪ੍ਰੇਮ ਅਰੁ ਭਾਉ ਬਡੇਰੇ।ਭੋ ਸਿਖ ਚਲਿ ਆਏ ਘਰ ਤੇਰੇ' । ਦੇਖਤਿ ਸਿੱਖਨ ਬਿਲੰਦ ਅਨੰਦਨੋ । ਹਾਥ ਜੋਰਿ ਪਗ ਪੰਕਜ ਬੰਦਨੋ ॥ ੨੩ ॥ ਸੁੰਦਰ ਚੌਂਕੀ ਦਈ ਬਿਛਾਇ। ਨਏ ਬਸਤ੍ਰ ਉੱਜਲ ਤੇ ਛਾਇ। 'ਕ੍ਰਿਪਾ ਨਿਧਾਨ ! ਬੈਠੀਏ ਆਪ। ਸਿਖ ਕੇ ਪਾਪ ਸੰਤਾਪਹਿਂ ਖਾਪ[9] ॥ ੨੪ ॥ ਦਾਸ ਪ੍ਰੇਮ ਕੇ ਬਸਿ ਮਹਿਂ ਰਹੋ । ਨਿਤ ਪਰਲੋਕ ਸਹਾਇਕ ਅਹੋ । ਬਹੁਤ ਦਿਵਸ ਕੀ ਇੱਛਾ ਮੇਰੇ । —ਕਬਿ ਪੂਰਹਿਂ ਗੁਰ ਆਵਹਿਂ ਡੇਰੇ—॥ ੨੫ ॥ ਮਮ ਚਿਤ ਕੀ ਲਖਿ ਅੰਤਰ ਜਾਮੀ ! ਕਰਨੋ ਕ੍ਰਿਤਾਰਥ, ਸਤਿਗੁਰੁ ਸ੍ਵਾਮੀ !' । ਇੱਤਯਾਦਿਕ ਕਰਿ ਭਾਉ ਘਨੇਰਾ । ਕੀਨਿ ਪ੍ਰਸਾਦਿ ਤਯਾਰ ਤਿਸ ਬੇਰਾ ॥੨੬॥ ਦਰਸ਼ਨ ਹੇਤੁ ਅਪਰ ਸਿਖ ਆਏ। ਕਰ ਜੋਰਹਿਂ ਅਰੁ ਸੀਸ ਨਿਵਾਏ। ਬਿਨੈ ਉਚਾਰਹਿਂ ਚਰਨ ਸਪਰਸੈਂ।ਪ੍ਰੇਮੀ ਆਇ ਸੁਨਤਿ ਹੀ ਦਰਸੈਂ[10]॥੨੭॥ਤਬਿ ਸਿਖ ਨੇ ਜਲ ਕਰ

[1](ਪ੍ਰੇਮ ਦੇ) ਪੂਰੇ ਹੋਏ। [2]ਆਕੇ ਬੈਠਾਂਗੇ। [3]ਪਹਿਰਾ। [4]ਖੀਰ। [5]ਚਾਵਲ। [6]ਦਾਲ। [7]ਵੜੇ। [8]ਪਤਲੇ ਮੰਡੇ। [9]ਨਾਸ਼ ਕਰਨੇ ਵਾਲੇ। [10]ਪ੍ਰੇਮੀ ਸਿੱਖ ਸੁਣਦਿਆਂਸਾਰ ਹੀ ਆਉਂਦੇ ਤੇ ਦਰਸ਼ਨ ਕਰਦੇ ਹਨ।

ਮਹਿੰ ਧਾਰੇ। ਹਿਤ ਕਰਿ ਗੁਰੁ ਕੇ ਚਰਨ ਪਖਾਰੇ। ਬਸਤ੍ਰ ਸਾਥ ਪੋਛਨਿ ਕਰਿ ਨੀਕੇ। ਪੁਨਹਿ ਪਲੋਸਤਿ ਆਸ੍ਰੈ ਜੀਕੇ[1] ॥੨੮॥ ਜਿਨ ਚਰਨਨ ਕੀ ਸੇਵਾ ਕਾਰਨ। ਸੁਰ ਸਿਹਾਹਿੰ ਕਿਮ ਕਰਿ ਹੈਂ ਧਾਰਨ[2]। ਸੋ ਸਿਖ ਬਡਭਾਗੀ ਨੇ ਗਹਿ ਕਰਿ। ਨੈਤ੍ਰਨਿ ਸਾਥ ਸਪਰਸ਼ਤਿ ਧਰਿ ਧਰਿ ॥ ੨੯ ॥ ਸਰਬ ਪ੍ਰਸ਼ਾਦਿ ਪਰੋਸਨਿ ਕਰਿਓ*। ਗੁਰ ਆਗੈ ਬਡਿ ਥਾਰ ਸੁ ਧਰਿਓ*।ਰੁਚਿ ਸੋਂ ਲੈ ਕਰਿ ਸ੍ਵਾਦ ਅਹਾਰਾ। ਅਚਨੋ ਬਿਲੋਕਤਿ ਭਾਉ ਉਦਾਰਾ। ਤਿਸ ਸਿਖ ਕੋ ਸ਼ਰਧਾਲੂ ਦੇਖਿ। ਤਹਿੰ ਘਰ ਆਏ ਜਲਧਿ ਬਿਬੇਕ ॥ ੩੦ ॥ ਤਹਿੰ ਪਰੋਸ ਮਹਿੰ ਇਕ ਸਿਖ ਰਹੈ। ਕਰਨਿ ਅਹਾਰ ਗੁਰੂ ਹਿਤ ਚਹੈ†। ਹਾਥ ਜੋਰਿ ਕਰਿ ਗੁਰੂ ਅਗਾਰੀ। ਬਿਨੈ ਸਹਿਤ ਨਿਜ ਚਾਹਿ ਉਚਾਰੀ॥੩੧॥ 'ਸ਼੍ਰੀ ਗੁਰੂ ਜੀ ਮੇਰੀ ਅਰਦਾਸ।ਆਵਹੁ ਭੋਰ ਹਮਾਰ ਅਵਾਸ।ਕ੍ਰਿਪਾ ਕਰਹੁ ਨਿਜ ਦਾਸ ਜਨੀਜੈ। ਭੋਜਨ ਭਾਉ ਸਮੇਤ ਅਚੀਜੈ ॥ ੩੨ ॥ ਪਾਵਨ ਪਾਵਨ ਕਰਿ ਘਰ ਪਾਵਨ[3]। ਮੈਂ ਨਿਹਾਲ ਹੌਂ ਤੁਮਰੇ ਆਵਨਿ'।ਅਧਿਕ ਦੀਨਤਾ ਪਿਖਿ ਸਿਖ ਕੇਰੀ। ਨੈਤ੍ਰ ਕ੍ਰਿਪਾਲ[4] ਕਹਯੋ ਤਿਸ ਬੇਰੀ ॥ ੩੩ ॥ 'ਸੁੱਧ ਭਾਵਨਾ ਜੋ ਉਰ ਤੋਹੀ। ਸੋ ਸਤਿਗੁਰ ਤੇ ਪੂਰਨ ਹੋਹੀ'।ਅਸ ਕਹਿ ਸਿੱਖਨਿ ਦੇ ਸੰਤੋਸ਼ਾ। ਜਿਸ ਤੇ ਦਿਢ ਉਰ ਬਧਹਿ ਭਰੋਸਾ॥੩੪॥ ਮੰਦ ਮੰਦ ਸਤਿਗੁਰ ਪੁਨ ਚਲੈਂ। ਜਿਨ ਦਰਸ਼ਨ ਤੇ ਦੁਖ ਦਲ ਮਲੈਂ[5]। ਮਿਲਹਿ ਸਿੱਖ ਕੋ, ਬੰਦਨ ਠਾਨਹਿ। ਪੁਨ ਆਪਸ ਮਹਿੰ ਮਿਲਹਿੰ ਬਖਾਨਹਿੰ ॥ ੩੫ ॥ 'ਸ਼੍ਰੀ ਪ੍ਰਭੂ ਸਰਬ ਭਾਂਤਿ ਸਮਰੱਥਾ।ਚਹਹਿੰ ਸੁ ਕਰਹਿੰ ਧਰੈਂ ਸਿਰ ਹੱਥ।ਸਕਲ ਜਗਤ ਸਿਰਜਨ ਅਰੁ ਪਾਲਨ। ਕਰਹਿੰ ਛਿਨਕ ਮਹਿੰ ਸਭਿ ਕੋ ਘਾਲਨ[6] ॥੩੬॥ ਸ਼ਕਤਿ ਮਹਤ ਤੇ ਮਹਤ ਧਰਤਿ ਹੈਂ।ਦਾਸ ਹਜ਼ਾਰਨਿ ਕਾਜ ਕਰਤਿ ਹੈਂ। ਅਬਿ ਤੁਰਕੇਸ਼ੁਰ ਕੈਦ ਪਰੇ ਹੈਂ।ਕੋ ਜਾਨੈ ਕਿਮ ਛਿਮਾ ਧਰੇ ਹੈਂ ॥੩੭॥ਨਾਂਹਿ ਤ ਸੁਤ ਬਨਿਤਾ ਸਭਿ ਸਾਜ। ਅਰੁ ਤੁਰਕਨ ਕੋ ਜਹਿੰ ਲਗਿ ਰਾਜ। ਏਕ ਬੋਲ ਤੇ ਦੇਹਿੰ ਬਿਨਾਸ। ਜਥਾ ਬੱਜ੍ਰ ਗਿਰ ਜੁਤਿ ਤਰੁ ਘਾਸ[7]॥੩੮॥ਮਹਾਂ ਤਾਣ ਜੁਤਿ ਭਏ

---

[1]ਜੀ ਦਾ ਆਸਰਾ (ਚਰਨ)। [2]ਦੇਵਤੇ ਤਰਸਦੇ ਹਨ ਕਿ ਕਿਵੇਂ ਧਾਰਨ ਕਰੀਏ। [3]ਪਵਿਤ੍ਰ ਚਰਨ ਘਰ ਵਿਚ ਪਾਵਣਾ ਕਰੋ। [4]ਕ੍ਰਿਪਾਲੂ ਨੇਤ੍ਰ ਕਰਕੇ। [5]ਨਾਸ਼ ਹੁੰਦੇ ਹਨ। [6]ਨਾਸ਼। [7]ਜਿਵੇਂ ਬੱਜ੍ਰ ਘਾਸ ਤੇ ਬਿੱਛਾਂ ਸਮੇਤ ਪਹਾੜ ਨੂੰ (ਨਾਸ਼ ਕਰ ਦਿੰਦਾ ਹੈ)।

*ਇਹ ਦੋ ਤੁਕਾਂ ਛਾਪੇ ਦੇ ਨੁਸਖੇ ਵਿਚ ਹੈਨ।

†ਇਕ ਲਿਖਤੀ ਨੁਸਖੇ ਵਿਚ ਇਥੇ ਦੋ ਹੋਰ ਵਾਧੂ ਤੁਕਾਂ ਹਨ ਜਿਨ੍ਹਾਂ ਦਾ ਇਹ ਪਾਠ ਹੈ:—ਪੁਨ ਮਨ ਮਾਹਿ ਬਿਚਾਰੈ ਐਸੇ ॥ ਮੋਰੇ ਘਰ ਗੁਰ ਆਵਹਿੰ ਕੈਸੇ ॥

ਨਿਤਾਲੋ।ਕਾਰਨ ਕੌਨ,ਸਕਹਿੰ ਨਹਿੰ ਜਾਨੋ।ਸਭਿ ਛਿਤ ਮਹਿੰ ਸਿਮਰੇ ਜਹਿੰ ਕਹਾਂ। ਪਹੁਚਹਿੰ ਹੋਇੰ ਸਹਾਇਕ ਮਹਾਂ ॥ ੩੯ ॥ ਇਹ ਗਤਿ ਸੁਨੀ ਪਿਖੀ ਸਭਿ ਜਾਇ। ਕੈਦ ਪਰਨਿ ਗਤਿ ਲਖੀ ਨ ਜਾਇ। ਸਭਿ ਘਟ ਘਟ ਕੀ ਜਾਣਨਹਾਰੇ।ਛਿਨ ਮਹਿੰ ਲਾਖਹੁੰਕੋਸ ਪਧਾਰੇ॥੪੦॥ਇੱਤਯਾਦਿਕ ਅਜ਼ਮਤ ਕੋ ਧਾਰੇ। ਛਪੀ ਨਹੀਂ ਬਿਦਤੀ ਜਗ ਸਾਰੇ। ਤਊ ਕਸ਼ਟ ਕੋ ਸਹੈਂ ਸਰੀਰ। ਜਾਨੀ ਜਾਇ ਨ ਕਸੋਂ ਧਰਿ ਧੀਰ[1]" ॥੪੧॥ਮਿਲਹਿੰ ਪਰਸਪਰ ਸਿਖ ਇਮ ਕਹੈਂ। ਪੂਰਨ ਗੁਰੂ ਭੇਦ ਕਿਮ ਲਹੈਂ। ਪੁਨ ਸਤਿਗੁਰੁ ਕਾਰਾਗ੍ਰਿਹ ਆਏ। ਪੂਰਬ ਸਮ ਬੈਠੇ ਤਿਸ ਥਾਏਂ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਦਿੱਲੀ ਮਹਿੰ ਸ਼੍ਰੀ ਗੁਰ ਪ੍ਰਸੰਗ' ਬਰਨਨੰ ਨਾਮ ਊਨ ਪੰਚਾਸਤਿ ਅੰਸੂ ॥੪੯ ॥

੫੦. [ਸਿਖ ਦੇ ਘਰ ਪ੍ਰਸ਼ਾਦ ਪਾਇਆ]।

ਦੋਹਰਾ ॥ ਸਿਖ ਕੇ ਘਰਿ ਭੋਜਨ ਅਚਸੋ ਨਿਕਸੇ ਜਬਿ ਤਿਸ ਦ੍ਵਾਰ। ਪਿਖੇ ਮੁਲਾਨੇ ਤਬਿ ਤਹਾਂ ਜਰ ਬਰ ਹੁਇ ਗੋ ਛਾਰ ॥੧॥ ਚੌਪਈ ॥ ਨਰ ਸੰਗੀ ਥੇ, ਤਿਨ ਪੁਛਵਾਯੋ। 'ਇਨ ਕੇ ਘਰ ਕੈਸੇ ਕਰਿ ਆਯੋ?'। ਕਿਨ ਹੂੰ ਤਹਾਂ ਸੁ ਕੀਨਿ ਬਤਾਵਨਿ। 'ਇਸ ਕੇ ਘਰ ਭੋਜਨ ਕਿਯ ਖਾਵਨ ॥ ੨ ॥ ਅਪਨੋ ਸਿੱਖ ਜਾਨ ਕਰਿ ਭਾਊ।ਅਚਸੋ ਅਹਾਰ ਰਿਦੇ ਹਰਖਾਊ' ।ਮਤਸਰ ਅਗਨ ਮੁਲਾਨੇ ਮਨ ਮਹਿੰ। ਜਰਥਰ ਭਯੋ ਭਸਮਿ ਤਿਸ ਛਿਨ ਮਹਿੰ ॥੩॥—ਜਬਿ ਲਗਿ ਤੁਰਕ ਥਨਹਿੰ ਇਹ ਨਾਂਹੀ।ਨਹਿੰ ਮਾਨਹਿੰ ਹਿੰਦੂ ਮਨ ਮਾਂਹੀ।ਹਿੰਦੁਵਾਨ ਕੋ ਮੂਲ ਇਹੀ ਹੈ । ਅਬਿ ਨਿਸ਼ਚੈ ਭੀ ਬਾਤ ਸਹੀ ਹੈ—॥ ੪ ॥ ਦੁਸ਼ਟ ਗਿਨਤਿ ਇਮ ਰਿਦੇ ਮਝਾਰ।ਪਹੁੰਚਸੋ ਨੌਰੰਗ ਕੇ ਦਰਬਾਰ । 'ਜੋ ਸ਼੍ਰੀ ਤੇਗ ਬਹਾਦਰ ਗਹਸੋ । ਤੁਮ ਜੋ ਕਰਨਿ ਮਨੋਰਥ ਚਹਸੋ ॥ ੫ ॥ ਤਿਸ ਕੋ ਮੂਲ ਜਾਨੀਏਂ ਆਛੇ।ਬਨੈ ਤੁਰਕ ਇਸ,ਸਭਿ ਹੁਇਂ ਪਾਛੇ।ਲਾਖਹੁੰ ਨਰ ਤਿਸ ਕੇ ਅਨੁਸਾਰਿ। ਪੂਜਨਿੰ ਆਇਸੁ ਮਾਨਿ ਉਦਾਰ॥ ੬ ॥ਅਬਿ ਤਿਸ ਕੀ ਕੀਜਹਿ ਤਕਰਾਈ।ਵਹਿਰ ਕੈਦ ਤੇ ਹੈ ਨ ਕਦਾਈ।ਅਬਿ ਸਿੱਖਨਿ ਕੇ ਘਰ ਚਲਿ ਜਾਇ। ਕਰਿ ਆਦਰ ਸੋ ਅਸਨ ਅਚਾਇਂ ॥੭॥ ਲੋਕ ਵਹਿਰ ਕੋ ਮਿਲਤਿ ਜਿ ਰਹੈ[2]। ਕੈਦ ਬਿਖੈ ਤੌਂ ਕਿਮ ਦੁਖ ਲਹੈ। ਮਿਲਹਿ ਨ ਨਰ ਬਾਹਿਰ ਕੋ ਜਾਇ। ਸੋ ਨਹਿੰ ਨਿਕਸਹਿ ਰਹਿ ਇਕਥਾਇੰ ॥੮॥ਕਾਰਾਗ੍ਰਿਹ ਮਹਿੰ ਤਬਿ ਦੁਖ ਭਾਇ। ਮਿਲਹਿ ਨ ਕੋ, ਬੈਠਹਿ ਮੁਰਝਾਇ। ਸਭਿ ਦਿਸ਼ਿ ਤੇ ਨਿਰਾਸ

[1]ਕਿਉਂ ਧੀਰਜ ਧਰਿਆ ਜੋਯਾ ਹੈ । [2]ਜੋ ਮਿਲਦੇ ਰਹੇ ।

ਜਥਿ ਹੋਇ।ਕਹਯੋ ਤੁਮਾਰੋ ਮਾਨਹਿ ਸੋਇ'॥ ੯ ॥ਸੁਨਿ ਨੁਰੰਗ ਮਨ ਰਿਸਯੋ ਘਨੇਰਾ[1]'ਕਿਸਕੇ ਹੁਕਮ ਕਰਹਿ ਪੁਰਿ ਫੇਰਾ'।ਜਮਾਦਾਰ ਕੋ ਲੇਹੁ ਬੁਲਾਇ। ਤਿਸਕੋ ਗੁਨਹਾ ਦੇਹੁ ਸਜ਼ਾਇ ॥ ੧੦ ॥ ਪੁਰਿ ਮਹਿੰ ਫਿਰਹਿ, ਹੁਕਮ ਨਹਿੰ ਮੇਰੋ । ਸੋ ਕੈਸੇ ਬਿਚਰਯੋ ਨਰ ਹੋਰੋ?'। ਚਲਿ ਆਧੋ ਤਿਸ ਪੂਛਨਿ ਕੀਨਸਿ। 'ਤੈਂ ਕਯੋ ਫਿਰ ਨਿਕਸਿਬੋ ਦੀਨਸਿ?॥੧੧॥ਹੁਕਮ ਦਿਯੋ ਤੁਝ,ਕਰਿ ਤਕਰਾਈ।ਕੋਠਨ ਅੰਦਰ ਰਾਖਿ ਢਿਕਾਈ । ਵਾਯੂ ਲਗਨਿ ਨ ਦੇਹੁ ਫਿਰ ਕੋ। ਕਠਨ ਸਥਾਨ ਰਾਖਿ ਦ੍ਰਿਢ ਕਰਿਕੈ'॥੧੨॥ਜਮਾਦਾਰ ਨੇ ਸੁਨਤਿ ਬਖਾਨਾ। 'ਬੈਠੇ ਰਹਹਿਏਕਹੀ ਥਾਨਾਨਹਿ ਅੰਤਰ ਤੋ ਫਿਰ ਨਿਕਾਸੋਂ।ਜਾਨਿ ਕਹਾਂ ਪੁਰਿ ਕੇਰ ਅਵਾਸੋਂ"॥੧੩॥ਕਟ ਕੋ ਕਸਿ ਕੈ ਏਕ ਸਿਪਾਹੀ।ਗਾਢੋ ਠਾਂਢੋ ਰਹਿ ਤਿਨ ਪਾਹੀ । ਆਠੋ ਜਾਮ ਖਰੋ ਇਕ ਰਹੈ।ਟਰਹਿ ਨ[2] ਥਲ ਤੇ ਦ੍ਰਿਸ਼ਟਿ ਸੁ ਲਹੈ' ॥ ੧੪ ॥ ਸੁਨਤਿ ਮੁਲਾਨੋ ਕੀਨਿ ਉਚਾਰਾ । 'ਮੈਂ ਸਿਖ ਕੇ ਘਰ ਆਪ ਨਿਹਾਰਾ । ਇਹ ਮੁਕਰਹਿ ਸਭਹਿਨਿ ਕੇ ਮਾਂਹੀ । ਪੁਨ ਪਿਖਿ ਕਹੌਂ ਸ਼ਾਹੁ ਕੇ ਪਾਹੀ[3] ॥ ੧੫ ॥ ਅਬ ਤੋ ਕਹੀ ਨ ਮਾਨਹਿ ਮੋਰੀ ।ਸਾਚੀ ਲਖਹੁ ਬਿਲੋਚਨ ਹੋਰੀ' । ਇਤਨ ਪ੍ਰਸੰਗ ਹੋਇ ਹਟਿ ਰਹਯੋ । ਉਪਾਲੰਭ[4]ਤਿਸ ਕੋ ਬਹੁ ਕਹਯੋ ॥੧੬॥ਜਮਾਦਾਰ ਸੁਨਿ ਕੈ ਚਲਿ ਆਇਵਾਹਿਤ ਤਕਰਾਈ ਸਭਿਨਿ ਸੁਨਾਇਵ । 'ਕੋਇ ਨ ਗੁਰ ਢਿਗ ਜਾਨੇ ਦੇਹੁ[5] । ਗਮਨਹਿੰ ਪਾਸ, ਹਟਾਇ ਸੁ ਲੇਹੁ' ॥ ੧੭ ॥ ਕਰੀ ਗੁਰੂ ਢਿਗ ਬਹੁ ਤਕਰਾਈ । ਸੋ ਦਿਨ ਬੀਤਯੋ ਨਿਸਾ ਬਿਤਾਈ । ਭਈ ਭੋਰ ਸਿਖ ਕੀਨਿ ਪ੍ਰਸ਼ਾਦਿ । ਗੁਰ, ਘਰ ਆਇ ਧਰਹਿੰ ਅਹਿਲਾਦ ॥ ੧੮ ॥ ਭਾਂਤਿ ਭਾਂਤਿ ਕੇ ਭੋਜਨ ਕਰੈ। ਕ੍ਰਿਪਾ ਨਿਧਾਨ ਧਯਾਨ ਕਰਿ ਸਿਮਰੈ।ਏਕ ਜਾਮ ਜਥਿ ਦਿਨ ਚਢਿ ਆਵਾ।ਸਤਿਗੁਰ ਪਹੁੰਚੇ ਦਰਸ ਦਿਖਾਵਾ ॥ ੧੯ ॥ ਪ੍ਰਵਿਸ਼ਨਿ ਲਗੇ ਸਿੱਖਨ ਘਰ ਜਥਿਹੂੰ । ਪਿਖੇ ਮੁਲਾਨੇ ਕੇ ਨਰ ਤਥਿਹੂੰ।ਪੁਰਿ ਕੀ ਗਰੀ ਗਰੀ ਕੈ ਮਾਂਹਿ।ਫਿਰਤਿ ਨਿਹਾਰਤਿ ਜਿਤ ਕਿਤ ਜਾਹਿੰ ॥ ੨੦॥ ਨਰ ਪਿਖਿ ਗਮਨਯੋ ਨਿਕਟਿ ਮੁਲਾਨੋ।'ਮੈਂ ਹੋਰੇ ਸਿਖ ਘਰ*ਪ੍ਰਵਿਸ਼ਾਨੇ' । ਸੁਨਿ ਨੌਰੰਗ ਢਿਗ ਪਹੁੰਚਯੋ ਧਾਈ । 'ਨਰ ਪਠਿ ਆਪ ਲੇਹੁ ਦਿਖਰਾਈ ॥ ੨੧ ॥ ਕਰਨਿ ਅਹਾਰ ਗਏ ਸਿਖ ਘਰ ਮਹਿੰ।ਸਾਚ ਕੈ

---

[1]ਸ਼ਹਿਰ ਵਿਚ ਫਿਰਨਾ ਕਰਦਾ ਹੈ। [2]ਸ਼ਹਿਰ ਦੇ ਘਰੀਂ। [3]ਹਿੱਲਦੇ ਨਹੀਂ। [4]ਫੇਰ (ਗੁਰੂ ਜੀ ਨੂੰ ਸਿੱਖਾਂ ਦੇ ਘਰੀਂ) ਦੇਖਕੇ ਬਾਦਸ਼ਾਹ ਪਾਸ ਕਹਾਂਗਾ। [4]ਉਲਾਂਭਾ। [5]ਨਾਂ ਜਾਣ ਦਿਓ।

*ਪਾ:—ਗੁਰ ਅਮਕੇ ਸਿਖ ਘਰ।

ਝੂਠ ਲੇਹੁ ਲਖਿ ਉਰ ਮਹਿੰ'।ਸ਼ਾਹਿ ਤਬਹਿ ਭੇਜੇ ਨਰ ਦੌਰੇ। ਜਿਸ ਅਵਾਸ ਕੋ ਪ੍ਰਵਿਸ਼ੇ ਪੌਰੇ ॥੨੨॥ ਕਰੇ ਬਿਲੋਕਨਿ ਬੈਠਿ ਬਿਰਾਜੇ।ਮੁਖ ਪ੍ਰਸੰਨ ਪਿਖਿ ਕਲਮਲ ਭਾਜੇ। ਪਿਖਤਿ ਸ਼ਾਹਿ ਕੋ ਜਾਇ ਸੁਨਾਯੋ। ਤਤਛਿਨ ਜਮਾਂਦਾਰ ਬੁਲਿਵਾਯੋ ॥੨੩॥ 'ਪੇਖਹੁ ਮੂੜ ! ਕੂੜ ਕਹਿ ਕਾਲੀ। ਸਿਖ ਘਰ ਗਮਨਜੋ ਕਰਤਿ ਕੁਸਾਲੀ'।ਤੁਮਨੇ ਕਹਯੋ ਨ ਮਾਨਜੋ ਮੇਰਾ। ਦੇਉਂ ਦੰਡ ਲਹੁ ਦਰਬ ਬਡੇਰਾ॥੨੪॥ਕਾਰਾਗ੍ਰਿਹ ਤੇ ਤਿਸ ਨਿਕਸ਼ਾਇ ।ਪੁਰਿ ਮਹਿੰ ਫਿਰਹਿ ਅਸਨ ਕਿਤ ਖਾਇ। ਦਿਨ ਪ੍ਰਤਿ ਦਿਜ਼ੀ ਰੀਤਿ ਚਲਿ ਜਾਤੋ। ਸਿੱਖਨਿ ਕੇ ਘਰ ਭੋਜਨ ਖਾਤੋ॥੨੫॥ਕੌਨਬਾਤ ਤੇ ਛਿਮ ਤੈਂ ਕੀਨਸਿ?ਕਿਧੌਂ ਦਰਬ ਰਿਸ਼ਵਤ ਤੇ ਲੀਨਸਿ'। ਡਰਜੋ ਸ਼ਾਹੁ ਤੇ ਦ੍ਵੈ ਕਰ ਜੋਰੇ।ਕਹਯੋ ਕਿ 'ਮੈਂ ਆਇਵ ਤਿਸ ਠੌਰੇ' ॥੨੬॥ ਕੱਸ਼ਠ ਕੇ ਅੰਤਰ ਅਬਿ ਛੱਰੇ। ਕਰੇ ਕਪਾਟ ਅਜ਼ਿਜ਼ਤਿ ਪੌਰੇ। ਤਾਰੇ ਮਾਰਿ ਰਖਜੋ ਦਰ ਤਾਂਹੀ।ਹ੍ਵੈ ਸ਼ਸ੍ਤ੍ਰ ਦਿਢ ਖਰੋ ਸਿਪਾਹੀ॥੨੭॥ਜੋ ਮਮ ਕਹਯੋ ਝੂਠ ਉਰ ਲਯਾਵੈ।ਤੌ ਨਰ ਅਪਨੋ ਪਠਿ,ਦਿਖਰਾਵੈਂ[a]'।ਸੁਨਤਿ ਸ਼ਾਹੁ ਬਿਸਮਜੋ ਮਨ ਮਹਾਂ। ਸ਼ੀਘ੍ਰ ਪਠਾਯੋ ਨਰ ਇਕ ਤਹਾਂ ॥੨੮॥ ਖੋਲਿ ਕਪਾਟ ਨਿਹਾਰਨਿ ਕਰੇ। ਬੈਠੇ ਸਤਿਗੁਰ ਆਨੰਦ ਭਰੇ। ਪਿਖਿ ਕਰਿ ਗਮਨਜੋਂ ਸ਼ਾਹੁ ਸੁਨਾਯੋ। 'ਕੱਸ਼ਠ ਅੰਦਰ ਮੈਂ ਦਿਖਿ ਆਯੋ' ॥ ੨੯ ॥ ਬਹੁਰ ਪਠਾਯੋ ਸਿਖ ਕੇ ਘਰ ਮਹਿੰ।ਬੈਠੇ ਪਿਖੇ,ਖਰੇ ਹੁਇਦਰ ਮੈਂ। ਮੂਰਤਿ ਏਕ ਪਿਖੀ ਦ੍ਵੈ ਥਾਂਨ। ਸੁਨਤਿ ਸ਼ਾਹੁ ਜੁਤਿ ਭਏ ਹਿਰਾਨ ॥੩੦॥ਰਿਦੈ ਬਿਚਾਰਹਿੰ–ਲਖਜੋ ਨ ਜਾਏ–।ਦ੍ਵੈ ਸਥਾਨ ਪੁਨ ਪਿਖਨਿਪਠਾਏ।ਦ੍ਵੈ ਮੂਰਤਿ ਦ੍ਵੈ ਥਾਨ ਨਿਹਾਰੀ। ਇਕ ਸਿਖ ਗ੍ਰਿਹ, ਇਕ ਕੈਦ ਮਝ੍ਹਾਰੀ ॥ ੩੧ ॥ 'ਅਜ਼ਮਤਵੰਤ' ਕਹਤਿ ਹੈਂ ਕੋਈ। ਕੋਤਿਕ ਕੌ ਨਿਸ਼ਚਾ ਸ਼ੁਭ ਹੋਈ। ਨੌਰੰਗ ਅਤਿ ਖੁਨਸਜੋ*ਮਨ ਮਾਂਹੀ।–ਇਹ ਕਨਾ ਰੀਤਿ ਕਰਤਿ ਦਿਖਰਾਹੀ ॥੩੨॥ ਅਸ ਨ ਹੋਇ ਛਲ ਬਲ ਕਰਿ ਜਾਇ। ਕਾਰਾਗ੍ਰਿਹ ਤੇ ਨਿਕਸਿ ਸਿਧਾਇ। ਗਹਜੋ ਮਰੂ[b] ਕਰਿ ਜਤਨ ਬਨਾਏ। ਹਾਥਨਿ ਆਯਹੁ ਛਾਲ ਬਿੜਾਏ ॥ ੩੩ ॥ ਅਬਿ ਮਨਾਇ ਕੈ ਮੈਂ ਮਨ ਭਾਈਂ[c] । ਕਰੋਂ ਸ਼ਰਾ ਮਤਿ, ਤੁਰਕ ਬਨਾਈ।ਇਹ ਜਬਿ ਕਲਮੇ ਕੋ ਪਠਿ ਲੇਹਿ। ਬਹੁਰ ਅਪਰ ਹਿੰਦੂ ਰਹਿ ਜੇਹਿ ॥੩੪॥ ਅਨਾਯਾਸ[d] ਸਭਿ ਹੂੰ ਬਨਿ ਜਾਇਂ। ਗੁਰੂ ਭਯੋ[e], ਸਿਖ ਕਿਮ ਠਹਿਰਾਇਂ। ਯਾਂਤੇ ਇਹ ਸੰਗ

[a]ਖੁਸ਼ੀਆਂ ਨਾਲ। [b]ਤਿਸ ਥਾਂ ਤੋਂ । [c]ਰੋਜੇ ਮੈਂ ਵਿਖਾ ਦਿੰਦਾ ਹਾਂ। [d]ਅਸੇ ਮਸੇ। ਕਠਨਤਾ ਨਾਲ [ਹਿੰਦੀ, ਮਰੂ=ਮਸਾਂ ਮਸਾਂ]। [e]ਮਨਭਾਂਵਦੀ। [f]ਬਿਨਾਂ ਯਤਨ ਤੋਂ । [g]ਗੁਰੂ (ਮੁਸਲਮਾਨ) ਹੋ ਗਿਆ ਤਾਂ ।

*ਪਾ:–ਸਹਿਮਜੋ।

ਜਤਨ ਕਰੀਜੈ। ਦੀਨ ਬਿਧੈ ਜਿਮ ਕਿਮ ਲੈ ਲੀਜੈ–॥ ੩੫ ॥ ਜਮਾਦਾਰ ਕਾਰਾਗ੍ਰਿਹ ਕੇਰਾ। ਤਿਹ ਤਾੜਨੋ ਕਹਿ ਤ੍ਰਾਸ ਘਨੇਰਾ। 'ਦਿਖੀਅਹੁ ਚਲਨੋ ਜਾਇ ਨਹਿੰ ਕਨੋਂ ਹੂੰ[1]। ਅਬਿ ਸਿੱਖਨਿ ਗ੍ਰਿਹ ਗਮਨਨੋਂ ਜਨੋਂ ਹੂੰ ॥ ੩੬ ॥ ਰਾਤਿ ਦਿਵਸ ਦਿਢ ਹੋਇ ਸਿਪਾਹੀ। ਸ਼ਸਤ੍ਰ ਸਹਿਤ ਠਾਂਢੋ ਰਹਿ ਪਾਹੀ। ਆਂਖਨਿ ਆਗੇ ਦੇਖਤਿ ਰਹੀਅਹਿ।ਤ੍ਰਾਸ ਮੋਹਿ ਦਿਸ਼ਿ ਤੇ ਤਿਸ ਕਹੀਅਹਿ ॥੩੭॥ਕਹਨੋ ਜਿ ਮਾਨ ਲੇਹਿ ਕਿਸ ਰੀਤਿ।ਤਾੜਨ ਕਰੇ ਤ੍ਰਾਸ ਹੁਇ ਚੀਤ। ਤੌ ਮਮ ਢਿਗ ਤਬਿ ਆਇ ਕਹੀਜੈ। ਰਹਹੁ ਸੁਚੇਤ ਬਿਸਾਸ ਨ ਕੀਜੈ ॥ ੩੮ ॥ ਜੋ ਕਰਿ ਜਾਂਹਿ ਨਿਕਸਿ ਕਰਿ ਕੈਸੇ।ਹੋਇ ਤਾੜਨਾ ਤੁਝ ਪਰ ਤੈਸੇ। ਸੰਕਟ ਘਨੇ ਪਾਇ ਜਿਮ ਸੋਈ। ਕਰਹੁ ਸੁ ਰੀਤਿ ਜਿ ਸੁਧਾ ਹੋਈ' ॥੩੯॥ ਇਮ ਤਾੜਨ ਕਰਿ ਪਠਨੋ ਸਿਪਾਹੀ।–ਸਾਵਧਾਨ ਠਾਂਢੋ ਰਹੁ ਪਾਹੀ। ਕਰਾ ਮਾਤ ਕਰਿ ਜੋ ਕਰਿ ਗਯੋ। ਤੌ ਨਹਿੰ ਦੋਸ਼ ਤਨਕ ਹਮ ਭਯੋ ॥੪੦॥ ਇਸ ਬਿਧਿ ਬਿਨ, ਅਸ ਕੋ ਚਲਿ ਜਾਯੋ।ਕੌਣ ਦੋਬਲੀ[2] ਨੇ ਕਿਮ ਜਾਯੋ–। ਇਮ ਬਿਚਾਰ ਕੀਨਸਿ ਤਕਰਾਈ।ਕਾਰਾਗ੍ਰਿਹ ਮਹਿੰ ਗੁਰ ਸੁਖਦਾਈ ॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਦਿਲੀ ਮਹਿੰ ਸ਼੍ਰੀ ਗੁਰ ਪ੍ਰਸੰਗ' ਬਰਨਨੰ ਨਾਮ ਪੰਚਾਸਤਿ ਅੰਸੂ ॥੫੦॥ ੫੧. [ਦੋਗਚੇ ਵਿਚੋਂ ਸੂਰ]।

ਦੋਹਰਾ ॥ ਥੋਤੇ ਕੋਤਿਕ ਦਿਵਸ ਜਬਿ ਕਾਰਾਗ੍ਰਿਹ ਕੇ ਮਾਂਹਿ। ਸਰਬ ਰੀਤਿ ਤੇ ਕਠਨਤਾ ਕਰਹਿ ਤੁਰਕ ਬਦਰਾਹਿ॥੧॥ਚੌਪਈ॥ਪੁਨਹਿੰ ਮੁਲਾਨੇ ਕਾਜੀ ਔਰ।ਮਿਲਿ ਮਸਲਤ ਕੀਨਸਿ ਇਕਠੌਰ। 'ਹਿੰਦੁਨਿ ਗੁਰੂ ਗਹਨੋ ਦਿਢ਼ਸ਼ਾਹੂ। ਕਰਨੋ ਕੈਦ ਬਹੁ ਸੰਕਟ ਮਾਂਹੂ॥੨॥ਕਿਤਨੇ ਦਿਵਸ* ਸੁ ਬੀਤ ਗਏ ਹੈਂ। ਤਾੜਨ ਅਨਿਕ ਪ੍ਰਕਾਰ ਕਿਏ ਹੈਂ।ਰੰਚਕ ਹਠ ਨਹਿੰ ਤਜਾਗਨਿ ਕੀਨਸਿ। ਬਧਨੋ[3] ਪ੍ਰਥਮ ਤੇ ਦਿਢਤਾ ਲੀਨਸਿ ॥ ੩ ॥ ਅਨਿਕ ਉਪਾਇ ਕਿਏ ਬਹੁ ਰੋਕਾ। ਇਕ ਸਮ ਮੁਖ ਤਿਨ ਕੋ ਅਵਲੋਕਾ।ਨਹੀਂ ਤ੍ਰਾਸ ਤੇ ਦੇਖਨੋ ਦੀਨ[4]। ਬਦਨ ਪ੍ਰਕਾਸ਼ ਪ੍ਰਸੰਨਤਾ ਲੀਨਿ ॥ ੪ ॥ ਨਹੀਂ ਸ਼ਰ੍ਹਾ ਮਹਿੰ ਆਵਨਿ ਮਾਨਹਿ। ਕਹਨੋ ਸ਼ਾਹ ਕੋ ਰਿਦੈ ਨ ਆਨਹਿੰ। ਅਪਨਿ ਆਪ ਕੋ ਲਖਹਿ ਬਡੋਰਾ। ਕਰਹਿ ਤਰਕ ਤੁਰਕਨ ਮਤ ਜੋਰਾ[5] ॥ ੫ ॥ ਅਬਿ ਚਲਿ ਪਾਤ-ਸ਼ਾਹੁ ਸਮੁਝਾਵਹੁ। ਅਪਨੋ ਖਾਨਾ ਤਿਸੇ ਖੁਵਾਵਹੁ'। ਅਸ ਮਸਲਤ ਕਰਿ

[1]ਵੇਖੀਂ ਕਿਸੇ ਤਰ੍ਹਾਂ ਚਲੇ ਨਾ ਜਾਵਣ। [2]ਭਾਵ ਤ੍ਰੀਮਤ। [3](ਹਠ) ਵਧਿਆ। [4]ਮੁਰਝਾਇਆ ਚਿਹਰਾ ਨਹੀਂ ਦੇਖਿਆ ਕਦੀ ਬੀ। [5]ਤੁਰਕਾਂ ਦੇ ਮਤ ਨੂੰ ਨੀਵਾਂ (ਦੱਸ ਕੇ) ਤਰਕਾਂ ਕਰਦਾ ਹੈ।

*ਪਾ:–ਸੰਮਤ।

ਗਮਨੇ ਸੋਇ। ਕੁਚਲ ਸ਼ਰਾ ਕੇ ਬੰਦੇ ਜੋਇ॥੬॥ਸਾਥ ਅਦਾਇਬ ਕੁਰਨਸ਼[1] ਕਰਿਕੈ। ਬਾਰਿ ਬਾਰਿ ਤਸਲੀਮ ਸੁ ਧਰਿ ਕੈ। ਪਹੁੰਚਿ ਸ਼ਾਹੁ ਢਿਗ ਬੁਧਿ ਸਮੁਝਾਈ। "ਬਨਹਿ ਤੁਰਕ ਇਕ ਅਪਰ ਉਪਾਈ ॥ ੭ ॥ ਬਹੁ ਦਿਨ ਬਿਨਾ ਅਹਾਰ ਬਿਤਾਏ। ਅਧਿਕ ਛੁਧਾਤੁਰ ਭਾ ਦੁਖ ਪਾਏ। ਕੁੱਠਨੋ ਮਾਸ ਆਪ ਮੰਗਵਾਵਉ। ਡਾਰਿ ਮਸਾਲੇ ਲਵਨ ਰਿਝਾਵਉ ॥ ੮ ॥ ਕਰਿ ਕੈ ਤਯਾਰ ਦੇਗਚੇ ਮਾਂਹੀ। ਪਾਸ ਲਿਜਾਇ ਖੁਲਾਵਹੁ ਤਾਂਹੀ। ਜਬ ਖਾਨਾ ਤੁਮਰੋ ਲੇ ਖਾਇ। ਤਬਿਹੂੰ ਤੁਰਕ ਆਪ ਬਨਿ ਜਾਇ॥੯॥ ਬਹੁਤ ਪ੍ਰਬੋਧਹਿੰ ਨਰ ਸਮੁਦਾਇ[2]। ਲਾਲਚ ਸਭਿ ਤੇ ਅਧਿਕ ਦਿਖਾਇ।–ਸਭਿਹਿਨਿ ਕੇ ਤੁਮ ਪੀਰ ਬਨਹੁੰਗੇ। ਤਿਮ ਕਰਿਹੈਂ ਜਿਮ ਆਪ ਭਨਹੁਗੇ–॥ ੧੦ ॥ ਇੱਤਯਾਦਿਕ ਕਹਿ ਅਨਿਕ ਪ੍ਰਕਾਰੇ। ਦੂਇ ਤੂੰ ਚਲਿ ਉਮਰਾਵ ਤੁਮਾਰੇ। ਸਮੁਝਾਵਹੁ ਦੇ ਬਹੁ ਬਡਿਆਈ। ਸਾਮ ਦਾਮ[3] ਕੇ ਰਚਹਿੰ ਉਪਾਈ ॥੧੧॥ ਜਿਮ ਕਿਮ ਕਰਹੁ ਉਚਾਵਚ ਬਾਤ[4]। ਆਨਹੁ ਸ਼ਰਾ ਬੀਚ ਬੱਖਯਾਤ[5]।ਇਮ ਸੁਨਿ ਮਸਲਤ ਮਾਨੀ ਸ਼ਾਹੂ। ਮਹਾਂ ਦੁਸ਼ਟ ਚਾਲਸਿ[11] ਬਦਰਾਹੂ ॥ ੧੨ ॥ ਅਪਨਿ ਖਾਨ ਕੋ ਖਾਨਾ ਤਯਾਰ। ਕਰਿਵਾਇਸ ਮਤਿਮੰਦ ਗਵਾਰ। ਦੈ ਉਮਰਾਵ ਲੀਏ ਨਿਜ ਸਾਥ। ਗਮਨੇ ਖਾਨਾ ਧਰਿ ਕਰਿ ਹਾਥ ॥ ੧੩ ॥ ਕਾਰਾਗ੍ਰਿਹ ਮਹਿੰ ਚਲਿ ਕਰਿ ਗਏ। ਮਾਨੁਖ ਦਸਕ ਸੰਗ ਮੈਂ ਥਿਏ। ਜਹਿੰ ਬੈਠੇ ਤੁਰਕਨ ਜਰ ਨਾਸਕ[6]।ਰੱਛਕ ਹਿੰਦੁਨਿ ਕੇਰ ਪ੍ਰਕਾਸ਼ਕ[7]॥੧੪॥ਇਸੀ ਹੇਤੁ ਤਨ ਧਰ ਪਰ[8] ਛੋਰਨਿ।ਤੁਰਕਨ ਕੇ ਸਿਰ ਠੀਕਰ ਫੋਰਨਿ।ਰਾਜ ਤੇਜ ਅਤਿਸ਼ੈ ਬਡ ਜੋਈ। ਜਿਨ ਕੇ ਸਮ ਜਗ ਮਹਿੰ ਨਹਿੰ ਕੋਈ ॥੧੫॥ ਤਿਨ ਕਹੁ ਭਲੀ ਭਾਂਤਿ ਕਰਿ ਕੂਰੇ। ਚਹਤਿ ਬਿਨਾਸਨੋ ਸਤਿਗੁਰ ਪੂਰੇ। ਕੋਸ਼ਠ ਅੰਤਰਿ ਬੈਠੇ ਜਹਾਂ। ਦੇਖਤਿ ਭਏ ਜਾਇ ਕਰਿ ਤਹਾਂ ॥੧੬॥ ਪ੍ਰਥਮੈ ਨਿਜ ਪਖ ਕੋ ਸਮੁਝਾਏ। ਉਮਰਾਵਨ ਦੋਨਹੁੰ ਬਚ ਗਾਏ। "ਕਸੋਂ ਤੁਮ ਸੰਕਟ ਇਤੋ ਸਹਾਰੋ। ਕਹਸੋ ਸ਼ਾਹੁ ਕੋ ਸਿਰ ਪਰ ਧਾਰੋ ॥ ੧੭ ॥ ਤੁਮ ਕੋ ਕਰਿ ਹੈ ਪੀਰਨ ਪੀਰ। ਅਰਪਹਿ ਮੁਹਿਰੈਂ, ਮੁਕਤਾ, ਹੀਰ[9]। ਸਭਿ ਸਲਾਮ ਕਰਿ ਮਾਨਹਿ ਆਨ[10]। ਪਾਤਸ਼ਾਹਿ ਇਮ ਕੀਨਿ ਬਖਾਨ ॥੧੮॥ ਜੋ ਤੁਮ ਚਹਹੁ

[1]ਸਲਾਮ। [2]ਤੇ ਸਾਰੇ ਆਦਮੀ ਵੀ ਬਹੁਤ ਸਮਝਾਵਣ (ਗੁਰੂ ਜੀ ਨੂੰ)। [3]ਮੋਤ੍ਰੀ ਤੇ ਲਾਲਚ। [4]ਉੱਚੀਆਂ ਨੀਵੀਆਂ ਗਲਾਂ ਕਹਿਕੇ ਜਿਉਂ ਤਿਉਂ ਕਰਕੇ.....। [5]ਚਲਦਾ ਹੈ। [6]ਭਾਵ ਗੁਰੂ ਜੀ। [7]ਜ਼ਾਹਰਾ ਹੀ।(ਅ)ਪ੍ਰਕਾਸ਼ ਕਰਨ ਵਾਲੇ। [8]ਧਰਤੀ ਤੇ। [9]ਮੋਤੀ ਹੀਰੇ। [10]ਆਗਿਆ(ਅ)ਆਣ।

ਨਿਕਾਹ ਕਰਾਯੋ। ਲੇਹੁ ਸ਼ਾਹੁ ਦੁਹਿਤਾ ਮਨ ਭਾਯੋ। ਇਸਤੇ ਪਰੇ ਅਪਰ ਬਡਿਆਈ। ਰਹੀ ਨ ਪਾਛੇ ਦੈਂ ਜੁ ਬਤਾਈ ॥ ੧੯ ॥ ਪਠਯੋ ਦੇਗਚਾ ਪਾਸ ਤੁਮਾਰੇ। ਖਾਵਹੁ,ਕਲਮਾ ਮੁਖਹੁ ਉਚਾਰੇ। ਨਾਂਹਿਤ ਬਾਦੀ[1] ਸ਼ਾਹੁ ਸੁਭਾਇ। ਚਹੈ ਸੁ ਕਰਹਿ ਨ ਫੇਰਯੋ ਜਾਇ॥੨੦॥ ਕੋਤਿਕ ਪ੍ਰਾਨ ਹਾਨਿ ਕਰਿ ਦੀਨੇ। ਨਿਜ ਹਠ ਕੋ ਪੂਰਨ ਕਰਿ ਲੀਨੇ। ਯਾਂਤੇ ਅਬਿ ਸਮਝਹੁ ਮਨ ਮਾਂਹੀ।ਤੁਵ ਸਹਾਇਤਾ ਕਬਿ ਕਿਤ ਨਾਂਹੀ[2]॥੨੧॥ਜਿਸ ਕੀ ਫਿਰੈ ਸਕਲ ਜਗ ਦੋਹੀ। ਅਸ ਨਹਿੰ ਬਲੀ ਜੁ ਸਨਮੁਖ ਹੋਹੀ। ਕਿਸ ਉਪਾਇ ਤੇ ਛੂਟਨ ਕਰਿ ਹੌ। ਨਾਹਕ ਪਰੇ ਮਹਾਂ ਦੁਖ ਭਰਿ ਹੌ ॥ ੨੨ ॥ ਲੇਹੁ ਦੇਗਚਾ ਖਾਵਹੁ ਖਾਨਾ। ਪੁਨ ਛੁਟਿ[3] ਐਸ਼ ਕਰਹੁ ਬਿਧਿ ਨਾਨਾ। ਮਾਨਹੁ ਬਾਤ, ਕਹੇ ਹਮ ਆਛੇ। ਨਾਂਹਿ ਤ ਪਛੁਤਾਵਹੁਗੇ ਪਾਛੇ[4] ॥੨੩॥ ਸੁਨਿ ਮਤਿਮੰਦਨ ਕੇ ਇਮ ਬੈਨ। ਕਹਯੋ ਦੇਗਚੇ ਦਿਸ਼ਿ ਕਰਿ ਨੈਨ।'ਕਨਾ ਇਸ ਮਹਿੰ ਤੁਮ ਕੀਨਿ ਪਕਾਵਨ? ਕਹਾਂ ਸਿੱਧ ਹੁਇ ਇਸ ਕੇ ਖਾਵਨਿ ? ॥੨੪॥ ਕਨਾ ਨਿਸ਼ਚੇ ਕਰਿ ਹਮਹਿੰ ਖੁਵਾਵਤਿ। ਕੌਨ ਕਾਜ ਤੁਮਰੋ ਬਨਿ ਆਵਤਿ। ਧਰਮ ਭ੍ਰਿਸ਼ਟ ਅਪਰਨ[5] ਕਰਿ ਦੇਨਾ। ਇਸ ਹਠ ਕਰਿ ਤੁਮ ਬਹੁ ਦੁਖ ਲੇਨਾ ॥ ੨੫ ॥ ਪਰਵਦ-ਗਾਰ ਬਿਸਾਰਯੋ ਮਨ ਤੇ। ਖੋਟੇ ਕਾਜ ਕਰਤਿ ਹੋ ਤਨ ਤੇ। ਢਾਂਪਨ[6] ਦਿਹੁ ਉਤਾਰਿ ਇਸ ਕੇਰਾ। ਅਪਨਿ ਭਾਵਨਾ ਫਲ ਲਿਹੁ ਹੋਰਾ[7] ॥੨੬॥ ਖਾਨੇ ਕੇ ਸਮੀਪ ਜੋ ਖਰਯੋ। ਤਿਸ ਨੇ ਢਾਂਪਨ ਸੁਨਤਿ ਉਤਰਯੋ। ਜਬਹਿ ਦੇਗਚਾ ਤੁਰਕ ਉਘਾਰਾ। ਤਿਸ ਮਹਿੰ ਅਚਰਜ ਭਯੋ ਨਿਹਾਰਾ ॥ ੨੭ ॥ ਲਘੁ ਲਘੁ ਸੂਕਰ ਨਿਕਸੇ ਘਨੇ। ਘੁਰ ਘੁਰ ਸ਼ਬਦ ਅਧਿਕ ਹੀ ਭਨੇ।ਕੋ ਮੇਂਡਕ ਸਮ ਨਿਕਸਹਿੰ ਬਾਹਿਰ। ਢਾਂਧਿ ਦੇਗਚੇ ਦੌਰਤਿ ਜ਼ਾਹਿਰ ॥ ੨੮॥ ਕੋ ਤਿਸ ਤੇ ਦੀਰਘ ਨਿਕਸੰਤੇ। ਮੂਖਕ ਸਮਸਰ[8] ਫਿਰਤਿ ਬੁਲੰਤੇ। ਕੋ ਤਿਸ ਤੇ ਭੀ ਥਡੇ ਦਿਸੰਤੇ। ਜਿਮ ਮੰਜਾਰ ਬਚਾ ਚਪਲੰਤੇ[9] ॥ ੨੯ ॥ ਕੋਤਿਕ ਸਮ ਮੰਜਾਰ[10] ਭਏ ਹੈਂ। ਨਿਕਸਿ ਨਿਕਸਿ ਗਨ ਵਹਿਰ ਗਏ ਹੈਂ।ਕਾਰੇ, ਕਬਰੇ[11] ਬਿਸਦ ਬਿਸਾਲੇ। ਇੰਗਟ ਮੁਖ[12] ਜਿਨ, ਇਤ ਉਤ ਚਾਲੇ ॥ ੩੦ ॥ ਲਘੁ ਲਾਂਗੁਲ ਕੋ ਬਹੁਤ ਝੁਲਾਵੈਂ। ਕਾਨ ਸਕੋਚੈਂ ਤਹਾਂ ਭ੍ਰਮਾਵੈਂ[13]।ਭਏ ਭੂਰ ਕੁ

[1]ਲੜਾਕਾ। [2]ਕਦੇ ਕਿਸੇ (ਦੇਸ਼) ਵਿਚ ਵੀ (ਕਿਸੇ) ਨਹੀਂ (ਕਰ ਸੱਕਣੀ)। [3]ਛੁੱਟ ਕੇ। [4]ਹੋਰਨਾਂ ਦਾ। [5]ਢੱਕਣ। [6]ਚੂਹੇ ਜੇਡੇ। [7]ਬਿਲੂੰਗੜੇ ਵਾਂਗ ਚੰਚਲ ਹੋ ਰਹੇ ਹਨ। [8]ਬਿੱਲੀ ਜੇਡੇ। [9]ਕਾਲੇ ਤੇ ਭਖ ਖੜੱਬੇ [ਸੰਸ:, ਕਰ੍ਵਰ]। [10]ਹਿਲਦੇ ਮੂੰਹ [ਸੰਸ:, ਇੰਗਿਤ]।(ਅ) ਵਿੰਗੇ ਮੂੰਹ। [11]ਭਾਵ ਉਸ ਥਾਵੇਂ ਹੀ ਫਿਰਦੇ ਹਨ।

ਭੀਤ ਸੁ ਭਾਜੇ[1]। ਨਿਕਸਿ ਨਿਕਸਿ ਗਮਨੈ ਦਰਵਾਜੇ ॥੩੧॥ ਤੁਰਕਨ ਕੇ ਪੈਰਨ ਵਿੱਚ ਦੌਰੈਂ। ਪ੍ਰਵਿਸ਼ੈ ਜਾਇ ਬਸਨ ਨਿਸ ਠੌਰੈਂ[2]। ਜਹਾਂ ਬਨਹਿ ਖਾਨਾ ਤਿਨ ਕੇਰਾ। ਧਾਇ ਧਾਇ ਤਹਿੰ ਕਰਤੇ ਫੇਰਾ ॥ ੩੨ ॥ ਤਿਨ ਕੇ ਬਾਸਨ ਕੋ ਮੁਖ ਲਾਇ। ਦੌੜ ਦੌੜ ਕਰਿ ਦਿਏ ਰੁੜ੍ਹਾਇ। ਜਲ ਕੋ ਜਾਇ ਸਪਰ-ਸ਼ਹਿੰ ਅੰਗ। ਛੁਵੇ ਤਿਨਹੁੰ ਕੇ ਬਸਤ੍ਰੂਨਿ ਸੰਗ॥੩੩॥ਸ਼ਸਤ੍ਰੂਨਿ ਸਾਥ ਸਪਰ-ਸ਼ਹਿੰ ਦੇਹੀ। ਘੁਰ ਘੁਰ ਕਰਤਿ ਫਿਰਤਿ ਜਹਿੰ ਕੇਹੀ। ਕਾਰਾਗ੍ਰਿਹ ਮਹਿੰ ਸਭਿ ਇਸਥਾਨ। ਦੌਰਹਿੰ ਫਿਰਹਿੰ ਸ ਤ੍ਰਾਸ ਮਹਾਨ ॥ ੩੪ ॥ ਕਾਚੋ ਪਾਕੋ ਅੰਨ ਜਿਤੇਕ। ਤਿਸ ਮੁਖ ਲਾਵਹਿੰ ਖਾਹਿੰ ਜਿਤੇਕ। ਕੋ ਕਾਰਾਗ੍ਰਿਹ ਤਜੇ ਪਲਾਈ। ਬੀਚ ਬਜਾਰ ਫਿਰਹਿੰ ਉਤਲਾਈ[3] ॥੩੫॥ 'ਤੌਬਾ ਤੌਬਾ' ਤੁਰਕ ਕਰੈਤੇ।'ਕਨਾ ਹੋਯਹੁ' ਕੁਛ ਨਾਂਹਿਜਨੱਤੇ।'ਭਏ ਨਪਾਕ[4] ਸਕਲਹੀ ਰੀਤੀ। ਕਹਾਂ ਇਮਾਨ ਰਹਜੋ ? ਗਾ ਬੀਤੀ[5] ॥੩੬॥ਭੋਜਨ ਬਾਸਨ ਬਸਨ ਹਮਾਰੇ। ਬਦ੍ਛੁਹਿ ਗਏ ਫਿਰਤਿ ਹੀ ਸਾਰੇ। ਮਾਰਹੁ ਮਾਰਹੁ ਦੇਹੁ ਨਿਕਾਸਹਿੰ'। ਚਹੁੰ ਦਿਸ਼ਿ ਤੁਰਕਨਿ ਸ਼ਬਦ ਪ੍ਰਕਾਸ਼ਹਿੰ॥ ੩੭ ॥ਦੌਰ ਦੌਰ ਤਿਨ ਸੰਗ ਬਿਦਾਰੈਂ। ਕੋ ਭਜ ਜਾਇ ਕਿਤਿਕ ਕੋ ਮਾਰੈਂ।ਕਾਰਾਗ੍ਰਿਹ ਮਹਿੰ ਰੌਰ ਮਚਜੋਹੈ।ਕੋ ਜਨ[6] ਭੜਥੂ ਪਾਇ ਨਚਜੋ ਹੈ॥੩੮॥ਗਹਿ ਭਾਲੇ ਸ਼ਮਸ਼ੇਰਹਿੰ ਹਾਥ।ਭਾਜੇ ਫਿਰਹਿੰ ਸੂਕਰਨਿ ਸਾਥ।ਅਪਦਾ ਜਨੁ ਤੁਰਕਨ ਪਰ ਆਈ।ਪੂਛੈ ਤੇ ਕਛੁ ਕਹਜੋ ਨ ਜਾਈ ॥੩੯॥ ਕਾਰਾਗ੍ਰਿਹ ਮਹਿੰ ਪਕਰੈ ਜੋਇ। ਹਹਿਰੇ ਤੁਰਕ, ਹਿੰਦੂ ਸੁਖਿ ਹੋਇ[7]। ਸਭਿਹਿਨਿ ਕੀ ਮਤਿ ਬਿਸਮੈ ਭਈ।ਕਨਾ ਇਹੁ ਗਤਿ,ਜਾਨੀ ਨਹਿੰ ਗਈ ॥ ੪੦ ॥ ਚਹੁੰਦਿਸ਼ਿ ਮਹਿੰ ਹੁਇ ਕੈ ਤੁਰਕਾਨਾ । ਕਿਤਿਕ ਘੋਰ ਮਾਰੇ ਤਿਸ ਥਾਨਾ । ਕਿਤਿਕ ਪਲਾਏ ਪੁਰਿ ਤੇ ਨਿਕਸੇ। ਹੇਰਿ ਹੇਰਿ ਹਿੰਦੂ ਜਨ ਬਿਗਸੇ ॥੪੧॥ ਕਾਰਾਗ੍ਰਿਹ ਕੇ ਜਿਤਿਕ ਸਿਪਾਹੀ । ਤਨ ਕੇ ਬਸਤ੍ ਉਤਾਰੇ ਤਾਂਹੀ।ਜਲ ਮਹਿੰ ਗ਼ੁਸਲ ਕਰਜੋ ਮਿਲਿ ਸਭਿ ਹੂੰ । ਅਪਰ ਸੁਥਲ[8] ਸੁਧਰਾਏ ਤਬਿਹੂੰ ॥੪੨॥ ਉਚਿਤ ਰਾਖਿਬੇ ਸੋ ਰਖਿ ਲਈ। ਨਾਂਹਿ ਤ ਵਸਤ੍ ਅਪਰ ਕੋ ਦਈ। ਮਹਾਂ ਦੁਖੀ ਹੋਏ ਮਤਿਮੰਦ ।–ਹਮਰੋ ਭਯੋ ਇਮਾਨ

---

[1](ਉਹ ਸੂਰ) ਬੜੇ ਡਰ ਕੇ ਭੱਜ ਚੱਲੇ। [2]ਰਾਤ ਨੂੰ ਵਸਣੇ ਵਾਲੀਆਂ ਭਾਵ ਸੌਣ ਵਾਲੀਆਂ ਥਾਂਵਾਂ ਵਿੱਚ। [3]ਕਾਹਲੀ ਕਾਹਲੀ। [4]ਅਪਵਿੱਤ੍ਰ । [5]ਬੀਤ ਗਿਆ, ਨਾਸ਼ ਹੋ ਗਿਆ । [6]ਥੋੜੇ ਭਾਵ ਸੂਰ ਤੋਂ ਹੈ । [7]ਮਾਨੋ ਕੋਈ । [8]ਤੁਰਕ ਡਰ ਗਏ ਤੇ ਹਿੰਦੂਆਂ ਨੂੰ ਸੁਖ ਹੋਇਆ । [9]ਹੋਰ ਥਾਂਵਾਂ ।

ਨਿਕੰਦ[1]–॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਦਿੱਲੀ ਮਹਿੰ' ਪ੍ਰਸੰਗ ਬਰਨਨੰ ਨਾਮ ਏਕ ਪੰਚਾਸਤੀ ਅੰਸੂ ॥ ੫੧ ॥

੫੨. [ਸ਼ਾਹ ਦਾ ਸਖਤੀ ਦਾ ਪੂਣ]।

ਦੋਹਰਾ ॥ ਪੌਰ ਪੌਰ ਪਰ ਠੌਰ* ਪੁਰਿ ਕਰਹਿਂ ਪਰਸਪਰ ਬਾਤ[2] । 'ਗਹੋ ਗੁਰੂ ਹਿੰਦਵਾਨ ਕੋ ਅਜ਼ਮਤ ਜੁਤਿ ਬੱਖਨਾਤ॥੧॥ ਚੌਪਈ ॥ ਤਪਤ ਦੇਗਚੇ ਆਗ ਪਕਾਏ[3]। ਤਿਸ ਮਹਿ ਸੂਕਰ ਗਨ ਨਿਕਸਾਏ । ਲਘੁ ਲਘੁ ਘੁਰ ਘੁਰ ਬੋਲਤਿ ਫਿਰੈਂ । ਤੁਰਕਨਿ ਅੰਗ ਸਪਰਸ਼ਨ ਕਰੈਂ ॥੨॥ ਹਤੇ ਕਿਤਿਕ ਸ਼ੂਲਨ ਤਿਨ ਬਹਯੋ। ਦੌਰਤਿ ਮਾਰਤਿ ਤਿਨ ਲਗ ਰਹਯੋ[4]। ਛੀਟੈਂ ਪ੍ਰਰੀ ਤਿਨਹੁੰ ਪਰ ਸਾਰੇ । ਹੁਇ ਘਾਇਲ ਬਹੁ ਥਾਨ ਬਿਗਾਰੇ ॥੩॥ ਜਿਤ ਕ਼ਿਤ ਕਾਰਾਗ੍ਰਿਹ ਕੇ ਮਾਂਹਿ। ਦੀਸਤਿ ਫਿਰਤੇ ਇਤ ਉਤ ਜਾਹਿਂ । ਗਯੋ ਇਮਾਨ ਤਿਨਹੁੰ ਕੋ ਜਨੀਅਤਿ[5]। ਰੁਧਿਰ ਸਪਰਸ਼ਯੋ ਸਭਿ ਕੋ ਸੁਨੀਅਤਿ ॥ ੪ ॥ ਹਿੰਦੁਨਿ ਕੇ ਗੁਰ ਸ਼ਕਤਿ ਦਿਖਾਈ। ਭਏ ਮੂੜ[6] ਕੁਛੁ ਲਖੀ ਨ ਜਾਈ[7]। ਸੁਨਿ ਸੁਨਿ ਕਰਿ ਹਿੰਦੂ ਬਿਸਮਾਏ । ਨੌਰੰਗ ਕੋ ਨਿੰਦਤਿ ਸਮੁਦਾਏ ॥ ੫ ॥ ਡਰਹਿਂ ਦੁਸ਼ਟ ਤੇ ਦੂਰ ਦੂਰ ਕਹੈਂ[8]। 'ਮੰਦ ਮਤੀ ਮਹਿਮਾ ਨਹਿਂ ਲਹੈ। ਮਹਾਂ ਜੁਲਮ ਕਰਤਾ ਬਡ ਪਾਪੀ। ਸਾਧੂ ਜਨ ਕਹੁ ਬਹੁ ਸੰਤਾਪੀ ॥ ੬ ॥ ਇਹ ਤੁਰਕਨਿ ਕੋ ਤੇਜ ਬਿਨਾਸ਼ੈ।ਕਰਨਿ ਕਠਨ ਹਠ ਅਸ ਉਰ ਆਸ਼ੈ[9]। ਇਸ ਪ੍ਰਕਾਰ ਪੁਰਿ ਰੌਰਾ ਪਰਯੋ । ਘਰ ਘਰ ਦਰ ਦਰ ਸੁਨਿਬੇ ਕਰਯੋ ॥7॥ ਤਿਨ ਉਮਰਾਵਨ ਕੀਨਿ ਸ਼ਨਾਨੈ । ਬਸਤ੍ਰ ਅਪਰ ਹੀ ਪਹਿਰਨਿ ਠਾਨੈ । ਪਛੁਤਾਵਤਿ ਬਿਸਮਾਵਤਿ ਰਿਦੇ । ਸ਼ਾਹੁ ਸਮੀਪ ਗਏ ਸੋ ਤਦੇ ॥ ੮ ॥ ਤਸਲੀਮਾਤ ਕਰੀ ਹੁਇ ਖਰੇ। ਸਰਬ ਬ੍ਰਿਤਾਂਤ ਸੁਨਾਵਨਿ ਕਰੇ । 'ਪਠੇ ਤੁਮਾਰੇ ਲੈ ਕਰਿ ਗਏ। ਕਹਯੋ ਆਪ ਕੋ ਕਹਿਤੇ ਭਏ॥ ੯ ॥ ਕਿੰਚਤ ਨਹੀਂ ਤ੍ਰਾਸ ਕਰਿ ਮਾਨੀ। ਅਧਿਕ ਢੀਠਤਾ[10] ਮਨ ਮਹਿਂ ਠਾਨੀ । ਕਹੈ–ਜਿ ਤੁਮ ਕਿਸ ਧਰਮ ਛੁਟਾਵਹੁ । ਇਸ ਕੋ ਫਲ ਬਡ ਸੰਕਟ ਪਾਵਹੁ–॥ ੧੦ ॥ਜਬਿ ਗਾਢੇ ਹੁਇ ਹਮ ਨੇ ਭਨੋ[11] । ਤਬਿ ਅਚਰਜ ਕੀਨਸਿ ਤੁਮ ਸੁਨੋ। ਦੇਨਿ ਲਗੇ ਸੋ

---

[1]ਨਾਸ਼। [2]ਸ਼ਹਿਰ ਦੇ ਦਰਵਾਜ਼ੇ ਦਰਵਾਜ਼ੇ । (ਅਤੇ) ਥਾਂ ਥਾਂ ਲੋਕੀਂ ਗੱਲਾਂ ਆਪਸ ਵਿਚ ਕਰਦੇ ਹਨ। [3]ਅੱਗ ਤੇ ਪਕਾਏ ਹੋਏ। [4]ਲਗ ਰਿਹਾ ਹੈ (ਲਹੂ ਮੁਸਲਮਾਨਾਂ ਨੂੰ)। [5]ਜਾਣਿਆ ਜਾਂਦਾ ਹੈ। [6](ਤੁਰਕ) ਮੂਰਖ ਹੋ ਗਏ । [7]ਛੁਪ ਛੁਪ ਕੇ ਕਹਿੰਦੇ ਹਨ। [8]ਕਰੜਾ ਹਠ ਕਰਨਾ ਐਸੇ ਆਸ਼ਾ ਹੈ ਇਸਦੇ ਦਿਲ ਦਾ, ਡਾਢ ਹਠੀ ਹੈ। [9]ਨਿਡਰਤਾ। [10]ਜਦ ਕਰੜੇ ਹੋਕੇ ਅਸਾਂ ਕਿਹਾ । *ਪਾ:–ਰੋਰ ।

ਖਾਨ ਅਹਾਰਾ। ਤਿਸ ਬਾਸਨ ਕੋ ਬਦਨ ਉਘਾਰਾ ॥ ੧੧॥ ਬਦ[1] ਬਹੁ ਨਿਕਸੇ ਗਨੇ ਨ ਜਾਇ। ਇਤ ਉਤ ਫਿਰਤਿ ਕੈਦੀਅਨਿ ਮਾਂਹਿ। ਸਕਲ ਮਕਾਨ ਜੁ ਬੈਠਨ ਕੇਰ। ਕਰੇ ਨਪਾਕ ਫਿਰੇ ਫਿਰ ਫੇਰਿ[2]॥੧੨॥ਹੇਰਿ ਹੇਰਿ ਹਮ ਅਚਰਜ ਹੋਏ। ਲਘੁ ਲਘੁ ਗਨ ਨਿਕਸੇ ਸਭਿ ਜੋਏ।ਦੌਰਿ ਦੌਰਿ ਕਹਿ ਕਰਿ ਮਰਿਵਾਏ। ਕਿਤਿਕ ਨਗਰ ਤੇ ਵਹਿਰ ਪਲਾਏ॥ ੧੩॥ ਬਿਸਮੈ ਲੋਕ ਹਜ਼ਾਰੋਂ ਆਵਤਿ। ਭਈ ਭੀਰ ਹੋਰਨਿ ਹਿਤ ਧਾਵਤਿ। ਠੌਰ ਠੌਰ ਦੌਰੈਂ ਬਡ ਰੌਰ। ਖਰੇ[3] ਕੈਦ ਖਾਨੇ ਕੇ ਪੌਰ ॥ ੧੪ ॥ ਅਲਪ ਦੇਗਚਾ ਹੁਤੋ ਪਕਾਯੋ। ਗਨ ਸ਼ੁਕਰ ਕੋ ਇਹ ਨਿਕਸਾਯੋ। ਸਭਿਹਿਨਿ ਕੇ ਮਨ ਭਈ ਗਿਲਾਨ। ਪਛੁਤਾਵਤਿ ਲਖਿ ਹਾਨਿ ਇਮਾਨ॥੧੫॥ ਭਰ ਹਰਿ ਕਰਿ ਉਰ ਅਸ ਕਿਯ ਕਰਨੀ[4]। ਜਿਸ ਪ੍ਰਕਾਰ ਤੁਮ ਸੋਂ ਹਮ ਬਰਨੀ। ਪੁਨਹਿ ਦੇਗਚਾ ਹੋਯਹੁ ਛੁਛਾ। ਬਿਸਮੈ ਲੋਕ ਨ ਕੋ ਕਿਹ ਪੂਛਾ[5] ॥ ੧੬ ॥ ਸਭਿਨਿ ਸ਼ਨਾਨ ਸੁ ਬਸਤ੍ਰ ਪਖਾਰੇ। ਰੰਕਨ ਕੋ ਦਿਯ ਕਿਤਿਕ ਉਤਾਰੇ। ਤਉ ਗਿਲਾਨ ਰਿਦੇ ਮਹਿਂ ਰਾਖਤਿ।–ਯਾ ਖ਼ੁਦਾਇ-ਬਿਸਮਤ ਮੁਖ ਭਾਖਤਿ[6]॥੧੭॥ ਸੁਨਿ ਨੌਰੰਗ ਬਾਦੀ ਮਤਿ ਮੂਢਾ। ਦੀਨਿ ਸ਼ਰਾ ਹਠ ਕਠਨ ਅਰੂਢਾ[7]। ਫਰਕੇ ਓਠ ਲਾਲ ਕਰਿ ਨੈਨ। ਰਿਸ ਕਰਿ ਗਰਬਤਿ ਬੋਲਤਿ ਬੈਨ ॥ ੧੮ ॥ ‘ਤਿਸ ਕੋ ਹਮਨੈ ਪੂਰਬ ਕਹਯੋ।-ਕਰਾਮਾਤ ਦਿਹੁ ਜਿਮ ਚਿਤ ਚਹਯੋ-।ਨਟਤਿ ਰਹਯੋ[8] ਨਹਿਂ ਕਛੂ ਦਿਖਾਈ।–ਮੁਝ ਮੈਂ ਅਜ਼ਮਤ ਅਹੈ ਨ ਕਾਈ–॥੧੯॥ ਬਹੁਤ ਬਾਰਿ ਮੈਂ ਕਹਯੋ ਤਿਸੀ ਕੋ।-ਅਜ਼ਮਤ ਦਿਹੁ, ਖਲਾਸ ਕਰਿ ਜੀ ਕੋ[9]। ਅਬਿ ਜੇ ਖਾਨਾ ਲਗੇ ਖੁਵਾਵਨਿ। ਕਹੋਂ ਇਹ ਕਰੀ ਆਪ ਦਿਖਰਾਵਨਿ ॥ ੨੦ ॥ ਕਹੈਂ ਝੂਠ,ਹੈ ਅਜਮਤ ਧਾਰੀ[10]।ਬਹੁ ਅਨਬਨ ਕਸ਼ਾ ਕਰਹਿਂ ਬਿਚਾਰੀ। ਤਉ ਜਾਇ ਬੂਝਹੁ ਤਿਸ ਪਾਹੀ। ਸਾਚ ਪੁਰਖ ਤੂ ਪਈਯਤਿ ਨਾਂਹੀ ॥੨੧॥ ਤੈਂ ਬਖਾਨ ਕੀਨਸਿ ਹਮ ਪਾਹੂ।-ਅਜਮਤ ਮੈਂ ਨ ਦਿਖਾਵੋਂ ਕਾਹੂ-। ਅਬਿ ਕਸੋਂ ਕਰਾਮਤ ਦਿਖਰਾਈ?ਬੋਲਸਿ ਕੂਰ,ਨ ਸਾਚੋ ਗਾਈ[11] ॥ ੨੨ ॥ ਗਮਨਹੁ

---

[1]ਬੁਰੇ, ਭਾਵ ਸੂਰ। [2]ਵਾਰ ਵਾਰ ਫਿਰਕੇ। [3](ਲੋਕੀਂ ਆਕੇ) ਖੜੇ ਹੋਏ (ਅ) (ਬਹੁਤ ਸੂਰ) ਖੜੇ। [4](ਆਪ ਦਾ) ਡਰ ਰਿਦੇ ਵਿਚੋਂ (ਗੁਰੂ ਜੀ ਨੇ) ਤਿਆਗ ਕੇ ਐਸਾ ਕੰਮ ਕੀਤਾ ਹੈ। [5]ਨਹੀਂ ਕਿਸੇ ਨੂੰ ਕਿਸੇ ਨੇ ਪੁੱਛਿਆ। [6]ਦੀਨ ਦੀ ਸ਼ਰ੍ਹਾ ਦੇ ਕਠਨ ਹਠ ਵਿਚ ਚੜ੍ਹਿਆ ਹੋਇਆ। [7]ਟਲਦੇ ਰਹੋ। [8](ਆਪਣੇ) ਜੀ ਨੂੰ ਛੁਡਾ ਲਓ। [9](ਸਾਡੇ ਵਿਚ ਕਰਾਮਾਤ ਨਹੀਂ) ਇਹ ਝੂਠ ਕਹਿੰਦੇ ਹਨ ਪਰ ਇਹ ਹਨ ਅਜ਼ਮਤ ਧਾਰੀ। [10]ਕਹਿਆ।

ਨਿਕਟਿ ਪੂਛਿਬੋ ਕਰੀਅਹਿ। ਹਮ ਦਿਸ਼ਿ ਤੇ ਬਹੁ ਤ੍ਰਾਸ ਉਚਰੀਅਹਿ। ਕਹਤਿ ਹੁਤੋ–ਅਜ਼ਮਤ ਨਹਿੰ ਮੋਰੇ।ਇਹ ਕਮ ਕੀਨਸਿ ਬਹੁਤਨਿ ਹੋਰੇ[1] ॥ ੨੩॥ ਹਟਿ ਕਰਿ ਉੱਤਰ ਮੁਝ ਢਿਗ ਲਯਾਵਹੁ। ਕਮ ਕਹਿ ਹੈ ਸੋ ਸਕਲ ਸੁਨਾਵਹੁ'।ਇਮ ਸੁਨਿ ਕੈ ਦੋਨੋ ਉਮਰਾਵ।ਗਮਨੇ ਪੁਨ ਕੈਦਿਨਿ ਕੀ ਥਾਵ ॥ ੨੪ ॥ ਬੈਠੇ ਬੂਝਨਿ ਸਤਿਗੁਰ ਕਰੇ। 'ਸਾਥ ਤਿਹਾਰੇ ਸ਼ਾਹੁ ਉਚਰੇ।–ਮੈਂ ਜਬਿ ਕਰਾਮਾਤ ਕੋ ਕਹਯੋ। ਹੈਤੁ ਬਿਲੋਕਨਿ ਚਿਤ ਮਹਿੰ ਚਹਯੋ ॥ ੨੫ ॥ ਨਟਤਿ ਭਯੋਤਬਿ ਮੋਹਿ ਅਗਾਰੀ।–ਨਹਿੰ ਅਜ਼ਮਤ ਮੋਮਹਿੰਲਖ੍ਯੋ ਭਾਰੀ[2]–। ਕਯੋਂ ਨ ਸ਼ਾਹੁ ਕੋ ਤਬਿ ਦਿਖਰਾਈ। ਜਿਸ ਤੇ ਪਾਵਤਿ ਅਧਿਕ ਬਡਾਈ ॥ ੨੬॥ ਪੁਨ ਕਾਰਾਗ੍ਰਿਹਮੈਂ ਰੁਕਿ ਕਰਿ ਕੈ।ਅਨਿਕ ਰੀਤਿ ਕੇ ਸੰਕਟ ਭਰਿਕੈ। ਹਮ ਕਹੁ ਅਬਿ ਦਿਖਰਾਵਨਿ ਕਰੀ। ਤਿਸ ਤੇ ਸ਼ਾਹੁ ਰਿਦੈ ਰਿਸ ਭਰੀ ॥ ੨੭ ॥ ਕਰਾਮਾਤ ਕੋ ਰਾਖਤਿ ਅਹੋ। ਮੁਖ ਤੇ ਬਹੁਰ ਝੂਠ ਕੋ ਕਹੋ। ਤੁਮਰੇ ਅਨਬਨ ਹੋਰਿ ਮਹਾਨੇ। ਉੱਤਰ ਬੂਝਨੋ ਸ਼ਾਹੁ ਸੁਜਾਨੇ ॥ ੨੮ ॥ ਆਪ ਅਬਹਿ ਉੱਤਰ ਦਿਹੁ ਜੈਸੇ । ਜਾਇ ਸੁਨਾਵਹਿੰ ਤਿਸ ਕੋ ਤੈਸੇ। ਰਿਸ ਕਰਿ ਰਹਯੋ ਸ਼ਾਹੁ ਮਨ ਮਾਂਹੀ। ਪਠਯੋ ਹਮੈਂ, ਆਏ ਚਲਿ ਪਾਹੀ' ॥ ੨੯ ॥ ਸੁਨਿ ਸ਼੍ਰੀ ਤੇਗ ਬਹਾਦਰ ਰਾਇ। ਉਮਰਾਵਨ ਕੋ ਕਹਯੋ ਬੁਝਾਇ[3]। 'ਇਸ ਕੋ ਤੁਮ ਅਜ਼ਮਤ ਨਹਿੰ ਜਾਨੋ। ਮਨ ਕੋ ਖੋਟ ਬਿਚਾਰ ਪਛਾਨੋ ॥ ੩੦॥ ਕਰਹਿ ਭਾਵਨਾ ਜੈਸੇ ਕੋਇ। ਤਿਸ ਕੋ ਤਸ ਫਲ ਪ੍ਰਾਪਤਿ ਹੋਇ। ਸ਼੍ਰੀ ਖ਼ੁਦਾਇ ਦਰਗਾਹ ਮਝਾਰ। ਏਵ ਨਜ਼ਾਵ ਹੈ ਸਦਾ ਉਦਾਰ ॥ ੩੧ ॥ ਧਰਮ ਕ੍ਰਿਸ਼ਟ ਹਮਰੇ ਕਹੁ ਚਹਯੋ। ਤਿਸ ਕੋ ਫਲ ਤੁਮ ਤੈਸੋ ਲਹਯੋ।ਹਿੰਦੂ ਜਨਮ ਹਮਾਰੋ ਜਾਨਿ[4]।ਕੁੱਠਨੋ ਪਠਨੋ ਮਾਸ ਹਿਤ ਖਾਨ॥੩੨॥ਤੁਮਰੇ ਹੁਤੀ ਸ਼ੂਕਰਨਿ ਆਨ[5]। ਛੁਵਹੁ ਨ ਜਿਸ ਕੋ, ਕਹਾਂ ਸੁ ਖਾਨ[6]। ਤਿਸ ਆਮਿਖ ਤੇ ਸੋ ਬਨਿ ਗਏ। ਲਘੁ ਤਨ ਅਨਿਕ ਉਪਜਤੇ ਭਏ॥੩੩॥ਚਹਤਿ ਹੁਤੇ ਪਰ ਧਰਮ[7] ਬਿਗਾਰਾ। ਯਾਂਤੇ ਤੁਮ ਇਮਾਨ ਕਹੁ ਹਾਰਾ। ਇਹ ਉੱਤਰ ਦੀਜਹਿ ਤਿਸ ਜਾਇ। ਤਾਕਹਿ ਪਰ, ਸੁ ਪਰਹਿ ਗਰ ਆਇ[8] ॥ ੩੪॥ ਕਰਾਮਾਤ ਹਮਰੇ ਮਹਿੰ ਨਾਂਹੀ। ਕਰਹਿੰ ਦਿਖਾਵਨਿ ਤੌ ਕਿਮ ਕਾਹੀ[9]।ਇਮ ਸੁਨਿ ਦੋਨ ਗਏ

[1]ਬਹੁਤਿਆਂ ਦੇ ਵੇਖਦਿਆਂ। [2]ਨਾ ਥੋੜੀ ਨਾ ਭਾਰੀ ਮੇਰੇ ਵਿਚ ਕਰਾਮਾਤ ਹੈ। [3]ਸਮਝਾਕੇ। [4](ਸ਼ਾਹ ਨੇ) ਸਾਡਾ ਹਿੰਦੂ ਜਨਮ ਜਾਣਕੇ। [5](ਦੀ) ਕਸਮ। [6]ਖਾਣਾ ਤਾਂ ਕਿਤੇ ਰਿਹਾ। [7]ਦੂਜੇ ਦਾ ਧਰਮ। [8]ਜੋਹੜਾ ਪਰਾਏ ਦਾ (ਬੁਰਾ) ਤਕਦਾ ਹੈ ਉਹ ਉਹਦੇ ਗਲੇ ਹੀ ਪੈਂਦਾ ਹੈ। [9]ਕਿਵੇਂ ਕਿਸੇ ਨੂੰ ਦਿਖਾਈਏ।

ਉਮਰਾਵ। ਪਹੁੰਚੇ ਹੁਤੋ ਸ਼ਾਹ ਜਿਸ ਥਾਵ ॥੩੫॥ਕਹਿਵਤਿ ਗੁਰ ਕੀ ਸਕਲ ਸੁਨਾਈ। ‘–ਹਮ ਮਹਿੰ ਕਰਾਮਾਤ ਨਹਿੰ ਰਾਈ। ਭਯੋ ਭਾਵਨਾ ਕਹੁ ਫਲ ਏਹੀ। ਬਨੈ ਮਾਸ ਤੇ ਸ਼ੂਕਰ ਜੇਹੀ ॥ ੩੬ ॥ਹਮ ਨੇ ਅਜ਼ਮਤ ਨਹਿੰ ਦਿਖਰਾਈ। ਤੁਮਹੀ ਬਾਤ ਕੁਵੇਰ[1] ਬਨਾਈ–’। ਸੁਨਿ ਕਰਿ ਸ਼ਾਹੁ ਰੋਸ ਕਹੁ ਧਾਰਾ। ਸਭਿਹਿਨਿ ਮਹਿੰ ਅਸ ਬਾਕ ਉਚਾਰਾ ॥ ੩੭ ॥ ‘ਕੈ ਇਸ ਕਹੁ ਮੈਂ ਤੁਰਕ ਬਨਾਊਂ। ਸ਼ਰਾ ਆਪਨੀ ਬਿਖੈ ਚਲਾਊਂ। ਕੈ ਇਸਤੇ ਅਜ਼ਮਤ ਪਤੀਆਊਂ।ਜਿਮ ਮੁਖ ਤੇ ਮੈਂ ਕਹੌਂ ਕਰਾਊਂ ॥੩੮॥ ਦੈ ਮਹਿੰ ਏਕ ਕਰਹਿ ਜਬ ਆਛੈ। ਬੈਦਖਲਾਸ ਕਰੌਂ ਤਬ ਪਾਛੈ । ਜੇ ਕਰਿ ਤੁਰਕ ਹੋਨਿ ਨਹਿੰ ਮਾਨਹਿ। ਅਜ਼ਮਤ ਕੇਰ ਛਪਾਵਨਿ ਠਾਨਹਿ ॥੩੯॥ ਸਿਰਰ[2] ਆਪਨੇ ਕਹੁ ਨਿਰਬਾਹੈ। ਤੌ ਅਪਨੋ ਨਹਿੰ ਜੀਵਨ ਚਾਹੈ। ਮੈਂ ਦੇਵੌਂ ਇਸਕੋ ਮਰਿਵਾਇ। ਨਿਜ ਲਾਇਕ ਕੀ ਪਾਇ ਸਜਾਇ[3] ॥ ੪੦ ॥ ਤੌ ਜਗ ਮਹਿੰ ਜਾਨਹਿੰ ਡਰ ਮੋਰੋ। ਫੇਰ ਮਨੋਰਥ ਪੂਰਨ ਹੋਰੋਂ’। ਇਮ ਕਹਿ ਤੁਸਨ ਭਾ ਤੁਰਕੇਸ਼।ਮਹਾਂ ਮੰਦ ਮਤਿ ਚਹਤਿ ਕਲੇਸ਼ ॥ ੪੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸ਼ੇ ‘ਦਿੱਲੀ ਕੋ’ ਪ੍ਰਸੰਗ ਬਰਨਨੰ ਨਾਮ ਦੋਇ ਪੰਚਾਸਤਿ ਅੰਸੂ ॥ ੫੨ ॥

੫੩. [ਜਮਨਾ ਪਰ ਇਸ਼ਨਾਨ ਦੀ ਸ਼ਾਹ ਨੂੰ ਖ਼ਬਰ]।

ਦੋਹਰਾ ॥ ਇੱਤਮਾਦਿਕ ਤਰਕਤਿ ਮਹਾਂ ਤੁਰਕੇਸ਼ੁਰ ਮਤਿਮੰਦ। ਨਾਸ਼ ਕਰਨੋ ਚਹਿ ਰਾਜ ਕੋ ਹਤਸਿ ਪ੍ਰਤਾਪ ਬਿਲੰਦ ॥ ੧ ॥ ਚੌਪਈ ॥ ਇਸ ਪ੍ਰਕਾਰ ਗੁਰ ਕੈਦ ਮਝਾਰਾ। ਕਰਹਿੰ ਬਿਲਾਸ ਅਨੇਕ ਪ੍ਰਕਾਰਾ । ਹੋਵਹਿ ਦਿਨਪ੍ਰਤਿ ਬਹੁ ਤਕਰਾਈ। ਸਾਯੁਧ[4] ਖਰੋ ਰਹਹਿ ਦਰ ਥਾਂਈ ॥ ੨ ॥ ਰਾਤ ਦਿਵਸ ਮਹਿੰ ਏਕ ਸਮਾਨਾ। ਦਿਢ ਹੁਇ ਰਾਖੇ ਦੇਖਹਿ ਥਾਨਾ। ਜਾਮ ਜਾਮਨੀ ਜਬਿਹੂੰ ਰਹੈ। ਤਬਿ ਸਤਿਗੁਰ ਮੱਜਨ ਕੋ ਚਹੈਂ ॥ ੩॥ ਉਠਿ ਪ੍ਰਯੰਕ ਪਰ ਤੇ ਤਤਕਾਲ। ਤਜਿ ਬੰਧਨ ਸਭਿ ਤਹਾਂ ਕ੍ਰਿਪਾਲ। ਤਾਰੋ ਖੁਲ, ਕਪਾਟ ਛਟ ਜਾਹਿੰ। ਤਬ ਕਾਰਾਗ੍ਰਿਹ ਤੇ ਨਿਕਸਾਹਿੰ ॥ ੪ ॥ ਥਿਰਨੋ ਰਹੈ ਤਹਿੰ ਪਿਖਹਿ ਸਿਪਾਹੀ। ਜਿਸ ਕੀ ਦ੍ਰਿਸ਼ਟਿ ਪਰਹਿ ਕੁਛ ਨਾਂਹੀ । ਮੰਦ ਮੰਦ ਜਮਨਾ ਦਿਸਿ ਜਾਤੇ । ਤਟ ਪਰ ਖਰੇ ਹੋਇ ਪੁਨ ਨਾਤੇ[5]॥੫॥ਮੰਦ ਮੰਦ ਨਿਸ ਮਹਿੰ ਚਲਿ ਆਵੈਂ। ਤਿਸੀ ਰੀਤਿ ਬੰਧਨ ਪਰ ਜਾਵੈਂ[6]। ਥਿਰ ਪ੍ਰਯੰਕ ਪਰ ਤੈਸੇ

---

[1]ਉਲਟੀ। [2]ਹੱਠ। [3](ਇਹ) ਆਪ (ਜਿਸ) ਸਜ਼ਾ ਦੇ ਲਾਇਕ ਹੈ ਪਾ ਲਵੇਗਾ। [4]ਸ਼ਸਤ੍ਰਧਾਰੀ (ਸਿਪਾਹੀ)। [5]ਨ੍ਹਾਉਂਦੇ ਹਨ। [6]ਪੈ ਜਾਂਦੇ ਹਨ।

ਹੋਇ।ਜਥਾ ਪ੍ਰਥਮ ਹੀ ਕੀਨੇ ਸੋਇ॥੬॥ਜਬ ਕੋ ਕੈਦ ਬਿਖੈ ਗੁਰ ਆਏ।ਇਸ ਬਿਧਿ ਮੱਜਨ ਕਰਿ ਮਨ ਭਾਏ। ਏਕ ਦਿਵਸ ਸ਼੍ਰੀ ਗੁਰੂ ਪਯਾਨੇ। ਪਾਵਨ ਜਮਨਾ ਹੇਤੁ ਸ਼ਨਾਨੇ[1] ॥ ੭ ॥ ਦੀਰਘ ਮਹਿਜਿਦ[2] ਬਿਖੈ ਮੁਲਾਨਾ।ਸੋ ਉਠ ਕਰਿ ਤਿਤ ਕੀਨਿ ਪਯਾਨਾ। ਜਹਾਂ ਸ਼ਨਾਨ ਕਰਤਿ ਗੁਨਖਾਨੀ। ਪਠਤਿ ਬਦਨ ਜਪੁ ਆਦਿਕ ਬਾਨੀ॥੮॥ਨਿਕਟ ਹੋਇ ਤਿਨ ਗੁਰੂ ਪਛਾਨੇ।ਬਿਸਮਯੋ –ਕਿਮ ਪਗ ਬੰਧਨ* ਹਾਨੇ। ਅਸ ਨਹਿ ਹੋਇ ਚਲੈ ਇਹ ਜਾਵੈਂ। ਬਹੁਰ ਸ਼ਾਹੁ ਕੇ ਹਾਥ ਨ ਆਵੈਂ॥੯॥ਗੁਰ ਹਿੰਦੁਨ ਕੋ ਸ਼ਰ੍ਹਾ ਮਨਾਵੈ।ਜਿਸ ਤੇ ਦੀਨ ਤੁਰਕ ਬਿਰਧਾਵੈ।ਜੋ ਅਬ ਰੌਰਾ ਪਾਇ ਸੁਨਾਊਂ।ਨਰਨ ਹਕਾਰਿ ਇਸੋਗਹਿ-ਵਾਊਂ॥੧੦॥ਸਨੈ ਸਨੈ ਲੈ ਸੰਗਿ ਸਿਧਾਰੋਂ।ਕਹਾਂ ਜਾਇਂ[3]ਸਭਿ ਗਤੀ ਨਿਹਾਰੋਂ। ਫਿਰ ਨਿਕਸਿ ਪੁਰਿ ਤੇ ਜਬ ਜਾਇਂ। ਨਰਨ ਬੁਲਾਇ ਤਬੈ ਗਹਿਵਾਇ–॥ ੧੧ ॥ ਇਮ ਬਿਚਾਰ ਰਖਿ ਦ੍ਰਿਸ਼ਟਿ ਮਝਾਰੀ । ਮੰਦ ਮੰਦ ਹ੍ਵੈ ਚਲਯੋ ਪਿਛਾਰੀ । ਕਰਿ ਸ਼ਨਾਨ ਸਤਿਗੁਰ ਪੁਨ ਆਏ । ਕਾਰਾਗ੍ਰਿਹ ਮਹਿੰ ਜਬ ਪ੍ਰਵਿਸ਼ਾਏ।੧੨॥ਦੇਖਤਿ ਹਟਯੋ ਮੁਲਾਨਾ ਤਹਾਂ। ਰਿਦੇ ਬਿਚਾਰ ਭਈ–ਗਤਿ ਕਹਾਂ[4]।–ਚੌਕੀਦਾਰ ਮਿਲੇ ਇਨ ਸੰਗ। ਮੋਚ ਦੇਤਿ ਬੰਧਨ ਸਰਬੰਗ[5]॥੧੩॥ ਬਹੁਰ ਜਾਇ ਬੰਧਨ ਕੋ ਧਾਰਹਿੰ । ਮੱਜਨ ਕਰਹਿੰ ਸੁਨਹਿੰ ਨਿਰਵਾਰਹਿੰ[6] । ਦਰਬ ਦਿਯੋ ਹੁਇਗੋ ਸਮੁਦਾਇ। ਜਿਸਤੇ ਨਿਸ ਮਹਿੰ ਇਤ ਉਤ ਜਾਇੰ॥ ੧੪॥ ਨਹਿੰ ਅਾਛੀ ਇਹ ਜਾਨੀ ਪਰੈ। ਚਲਯੋ ਜਾਇਗੋ ਤੌ ਦੁਖ ਧਰੈਂ।ਭੋਰ ਹੋਤਿ ਮੈਂ ਸ਼ਾਹੁ ਸੁਨਾਊਂ।ਕਰਿ ਤਾਗੀਦ ਸ਼ਚਿਤ[7] ਕਰਿਵਾਊਂ–॥੧੫॥ ਇਮ ਚਿਤਵਤਿ ਚਿਤ ਬਿਖੇ ਮੁਲਾਨਾ । ਬੈਠੇ ਮਹਿਜਿਦ ਭਈ ਬਿਹਾਨਾ[8]।ਪਹਿਰ ਬਸਤੁ ਕੋ ਦੁਸ਼ਟ ਬਡੇਰਾ। ਗਮਨਯੋਂ ਸ਼ਾਹੁ ਨਿਕਟ ਤਿਸ ਬੇਰਾ ॥ ੧੬ ॥ ਨਿਸ ਕੀ ਗਾਥਾ ਬੈਠਿ ਸੁਨਾਈ। [9]ਗੁਰ ਹਿੰਦੁਨ ਜੋ ਕੈਦ ਕਰਾਈ । ਸੋ ਮੈਂ ਫਿਰਤਿ ਰਾਤ ਕੋ ਹੇਰਾ । ਏਕ-ਜਾਮ ਹੋਤੀ ਤਿਸ ਬੇਰਾ[9] ॥ ੧੭ ॥ ਬੰਧਨ ਅੰਗ ਬਿਖੈ ਤਿਸ ਨਾਂਹੀ।ਕਰਤਿ ਗੁਸਲ ਜਮਨਾ ਜਲ ਮਾਂਹੀ । ਮੈਂ ਦੇਖਤਿ ਗਮਨਯੋਂ ਤਿਸ ਪਾਛੇ । ਕਰਿ ਮੱਜਨ ਮਨ ਭਾਵਤਿ ਆਛੇ ॥ ੧੮ ॥ ਕਾਰਾ-

---

[1]ਸ਼ਨਾਨ ਕਰਨ ਲਈ । [2]ਵਡੀ ਮਸੀਤ । [3]ਕਿਥੇ ਜਾਂਦੇ ਹਨ। [4]ਕੀ ਗਤੀ ਹੈ। [5]ਸਾਰੇ (ਅ) ਸਾਰੇ ਅੰਗਾਂ ਦੇ। [6]ਇਸ਼ਨਾਨ ਕਰਨਾ ਸੁਣਕੇ (ਚੌਕੀਦਾਰ) ਬੰਧਨ ਲਾਹ ਦਿੰਦੇ ਹਨ। [7]ਹੁਸ਼ਿ-ਆਰ। [8]ਸਵੇਰ ਹੋ ਗਈ। [9]ਇਕ ਪਹਿਰ ਰਹਿੰਦੀ ਸੀ ਰਾਤ ਤਦੋਂ। *ਪਾ:–ਪਰਬੰਧਨ।

ਗ੍ਰਿਹ ਪੁਨ ਜਾਇ ਪ੍ਰਵੇਸ਼ਾ।ਮੈਂ ਹਟਿ ਆਇ ਬਿਲੋਕਿ ਅਸ਼ੇਸ਼ਾ। ਚੌਕੀ ਦਾਰਨਿ ਕੋ ਧਨ ਦੀਨਿ। ਜਿਨਹੁ ਸੁਚੇਤੀ[1] ਨਾਹਿ ਨ ਕੀਨਿ ॥ ੧੯ ॥ ਨਿਕਸ ਜਾਇਗੋ ਇਕ ਦਿਨ ਮਾਂਹੀ। ਇਸ ਬਿਧਿ ਰਾਖੀ ਕਰਹਿਂ ਜਿ ਨਾਂਹੀ। ਬਿਨ ਸੰਕਟ ਦੀਨੇ ਗੁਰ ਹਿੰਦੂ। ਨਹਿਂ ਧਾਰਹਿਗੋ ਸ਼ਰਾ ਬਿਲੰਦੂ ॥੨੦॥ ਅਤਿਸ਼ੈ ਦੁਖੀ ਹੋਇ ਬਿਨ ਬਸ ਤੇ[2]। ਤੌ ਇਹ ਪਰਹਿ ਸ਼ਰਾ ਕੇ ਰਸਤੇ[3]। ਸੁਨਿ ਨੁਰੰਗ ਬਿਸਮਜੋ ਮਤਿ ਮੰਦ। ਚੌਕੀਦਾਰ ਬੁਲਾਏ ਬ੍ਰਿੰਦ ॥ ੨੧ ॥ ਕਹਤਿ ਭਯੋ 'ਕਸ਼ਾ ਕਹੈ ਮੁਲਾਨਾ ?। ਕਸੋਂ ਨ ਰਹਤਿ ਹੈ ਕੈ ਸਵਧਾਨਾ। ਬੰਧਨ ਤਜਿ ਸ਼ਨਾਨ ਹਿਤ ਜਾਵਤਿ।ਮਿਲੇ ਤਾਂਹਿ ਸੋਂ,ਕਸੋਂ ਨ ਹਟਾਵਤਿ[3]॥੨੨॥ ਤਬ ਕਰ ਜੋਰਿ ਸਿਪਾਹੀ ਕਹੈ।'ਫਿਰੇ ਕਿਵਾਰ ਸੁ ਤਾਰੋ ਰਹੈ। ਸਾਯੁਧ ਠਾਂਢੇ ਦ੍ਵਾਰ ਅਗਾਰੀ। ਤਕਰਾਈ ਨਿਸ ਦਿਨ ਕਰਿ ਭਾਰੀ ॥ ੨੩ ॥ ਬਿਨ ਨਿੰਦ੍ਰਾ ਤੇ ਦੇਖਤਿ ਭਲੇ। ਏਕ ਹਟਹਿ ਦੂਸਰ ਕਰਿ ਖਲੇ। ਜੋ ਅਜ਼ਮਤਿ ਕਰਿ ਗੁਰੁ ਚਲਿ ਜਾਵੈ। ਕਰਿ ਸ਼ਨਾਨ ਕਾਰਾਗ੍ਰਿਹ ਆਵੈ ॥ ੨੪ ॥ ਕਹਾਂ ਦੋਸ਼ ਤੌ ਹਮਰੇ ਮਾਂਹੀ। ਨੇਤ੍ਰਨ ਤੇ ਨ ਬਿਲੋਕਨੋ ਜਾਹੀ। ਪ੍ਰਥਮ ਆਪ ਨੇ ਨਿਰਨੇ ਕੀਨਿ। ਘਰਿ ਸਿੱਖਨਿ ਕੇ ਭੋਜਨ ਲੀਨਿ' ॥ ੨੫॥ ਸੁਨਿ ਮੁੱਲਾਂ ਕਹਿ 'ਅਜ਼ਮਤ ਕਹਾਂ। ਲੋਕਨ ਠਗਹਿ ਸਿਹਰ ਕਰਿ ਮਹਾਂ[4]। ਬਿਰਮਾਵਤਿ ਕੁਛ ਕਰਿ ਦਿਖਰਾਵੈ। ਦਰਬ ਆਦਿ ਸਿਖ ਬ੍ਰਿੰਦ ਚਢਾਵੈਂ ॥ ੨੬ ॥ ਪਾਵਹਿ ਜਬਹਿ ਸਜ਼ਾਇ ਕਠੋਰ। ਹੁਇ ਨਿਰਾਸ ਕੁਛ ਚਲਹਿ ਨ ਜ਼ੋਰ। ਸ਼ਰਾ ਮਾਨਿ ਲੇ ਹੈ ਤਤਕਾਲਾ।ਬਧਹਿ ਦੀਨ ਜਗ ਤਬਹਿ ਸੁਖਾਲਾ॥੨੭॥ ਬਿਨਾ ਤ੍ਰਾਸ ਤੇ ਮਾਨਹਿ ਨਾਂਹੀ। ਸਾਹਸ ਅਧਿਕ ਧਰੋ[5] ਉਰ ਮਾਂਹੀ। ਮਿਹਰਵਾਨਗੀ ਆਪ ਕਰੈਤੇ। ਬਡ ਮਰਾਤਬਾ ਦੇਨਿ ਕਹੈਤੇ ॥ ੨੮ ॥ ਕੇਤਿਕ ਦਿਨ ਰਾਖਹੁ ਤਕਰਾਈ। ਛਲ ਬਲ ਕਰੋ ਨਿਕਸ ਨਹਿਂ ਜਾਈ[6]; ਸੁਨਿ ਕੈ ਸ਼ਾਹੁ ਕਹਜੋ ਤਿਨ ਸਾਥ। 'ਠਾਂਢੇ ਰਹਹੁ ਸ਼ਸਤ੍ਰ ਗਹਿ ਹਾਥ ॥ ੨੯ ॥ ਦੇਖਤਿ ਰਹੋ ਨ ਆਲਸ ਕਰੀਅਹਿ। ਕੋ ਢਿਗ ਜਾਇ ਨ, ਸਕਲ ਨਿਵਰੀਅਹਿਂ। ਖਾਨ ਪਾਨ ਨਹਿਂ ਪਹੁੰਚਨਿ ਦੀਜੈ।ਅਬ ਕੋ ਤ੍ਰਾਸ ਅਧਿਕ ਤਹਿਂ ਕੀਜੈ' ॥ ੩੦ ॥ ਇਮ ਤੁਰਕੇਸ਼ੁਰ ਮੂਰਖ ਮਹਾਂ। ਅਪਨੇ ਚਾਕਰਾਨ

[1]ਤਕੜਾਈ। [2]ਲਾਚਾਰ ਹੋਕੇ। [3](ਬਾਹਰ ਜਾਣੋਂ ਕਿਉਂ)ਨਹੀਂ ਹਟਾਂਵਦੇ। [4]ਬਹੁਤਾ ਜਾਦੂ ਕਰਕੇ। [5]ਹਠ ਬਹੁਤਾ ਧਾਰਿਆ ਹੈ। [6]ਸਾਰਿਆਂ ਨੂੰ ਹਟਾ ਦਿਓ।

ਸਨ ਕਹਾ।ਸੁਨਿ ਕਰਿ ਡਰ ਧਰਿ ਉਰ ਮਹਿੰ ਭਾਰੀ। ਕਰਿ ਸਲਾਮ ਕੋ ਸ਼ਾਹੁ ਅਗਾਰੀ ॥੩੧॥ ਸ਼੍ਰੀ ਗੁਰ ਕੇ ਢਿਗ ਚਲਿ ਕਰਿ ਆਏ। ਬੈਠੇ ਜਹਾਂ ਅਨੰਦ ਉਪਾਏ। ਇਕ ਰਸ ਹਰਖ ਸ਼ੋਗ ਬਿਨ ਸਦਾ। ਬ੍ਰਹਮ ਸਮਾਧਿ ਲਗੀ ਜਦ ਕਦਾ ॥ ੩੨ ॥ ਜਮਾਦਾਰ ਦੋਨਹੁ ਕਰ ਜੋਰਿ। ਬਾਰਿ ਬਾਰਿ ਬਰ ਚਰਨ ਨਿਹੋਰਿ। ਬਿਨੈ ਕੀਨਿ ਨਿਜ ਤ੍ਰਾਸ ਬਤਾਯੋ। 'ਹਮ ਕੋ ਅਬਹਿ ਸ਼ਾਹੁ ਬੁਲਵਾਯੋ ॥੩੩॥ ਕਹੇ ਸੁ–ਜਮਨਾ ਜਲ ਮਹਿੰ ਜਾਇ।ਜਾਮ ਜਾਮਨੀ ਰਹੋ ਅਨਾਇ[1]। ਸੰਗ ਨਹੀ ਨਰ,ਏਕਲ ਫਿਰੈਂ–।ਯਾਤੇ ਹਮ ਕੋ ਤਾੜਨ ਕਰੈ॥ ੩੪॥ ਹਮ ਤੋ ਦੀਨ[2] ਆਪ ਕੇ ਆਗੇ। ਤੁਰਕੇਸੁਰ ਕੇ ਚਾਕਰ ਲਾਗੇ। ਰੋਕੋ ਟੋਕਹੁ ਨ ਕਿਸ ਤੇ ਆਪ। ਸਾਚੈ ਕਰਹੁ ਕਹਹੁ ਬਰ ਸ੍ਰਾਪ[3]॥੩੫॥ ਹਮ ਪਰ ਕ੍ਰਿਪਾ ਕਰਹੁ ਨਿਤ ਐਸੇ। ਤੁਰਕੇਸ਼ੁਰ ਤੇ ਤ੍ਰਾਸ ਨ ਜੈਸੇ[7]। ਤਬ ਸਤਿਗੁਰ ਧੀਰਜ ਧਰਵਾਈ। 'ਨਹੀਂ ਤ੍ਰਾਸ ਕੀਜੈ ਚਿਤ ਰਾਈ[8] ॥੩੬॥ ਪ੍ਰੇਮੀ ਜਾਨਿ ਤੋਹਿ ਕੋ ਕਹਯੋ। ਕਾਰਾਗ੍ਰਿਹ ਆਪੇ ਹਮ ਲਹਯੋ। ਨਾਹਿੰ ਤ ਚਲੇ ਜਾਤਿ ਕਿਸ ਦੇਸ। ਖੋਜੇ ਪਾਵਤਿ ਨਹੀ ਅਸੇਸ[4] ॥ ੩੭ ॥ ਅਪਨ ਚਾਕਰੀ ਮਹਿੰ ਸਵਧਾਨ। ਰਹੁ ਠਾਂਢੋ ਹੁਇ ਆਯੁਧ ਪਾਨ। ਜਾਨੋ ਹੁਤੋ, ਨ ਬੰਧੇ ਜਾਤਿ[6]। ਇਮ ਬਿਚਾਰ ਨਹਿੰ ਕੀਜੈ ਭ੍ਰਾਂਤਿ ॥ ੩੮ ॥ ਭੇਤ ਹਮਾਰੋ ਕਹਹੁ ਨ ਕਾਹੂੰ। ਰਹੋ ਸੁਚੇਤ ਬੈਠ ਕਰਿ ਪਾਹੂੰ[7]। ਇਮ ਸੁਨਿ ਜਮਾਦਾਰ ਹਰਖਾਯੋ। ਗੁਰ ਦਿਸ਼ਿ ਤੇ ਸਭਿ ਤ੍ਰਾਸ ਗਵਾਯੋ॥ ੩੯ ॥ ਕੋਸ਼ਠ ਅੰਤਰ ਰਹਹਿੰ ਉਦਾਰ। ਕਰਹਿੰ ਅਸੰਜਤਿ ਵਹਿਰ ਕਿਵਾਰ। ਤਾਰਾ ਮਾਰਿ ਕਰਹਿੰ ਤਕਰਾਈ। ਖਰੋ ਸਿਪਾਹੀ ਰਹੈ ਸਦਾਈ ॥ ੪੦॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਸ਼ਨਾਨ' ਪ੍ਰਸੰਗ ਬਰਨਨੰ ਨਾਮ ਤੀਨ ਪੰਚਾਸਤਿ ਅੰਸੂ ॥ ੫੩ ॥

੫੪. [ਭਾਈ ਮਤੀ ਦਾਸ ਦਾ ਚੀਰਿਆ ਜਾਣਾ]।

ਦੋਹਰਾ ॥ ਸਿਖ ਕੋਟਨ ਕੀ ਕੈਦ ਕੋ ਇਕ ਬਚ ਕਰੈ ਖਲਾਸ[7]।ਸੋ ਤੁਰਕੇਸ਼ਰ ਕੈਦ ਮਹਿੰ ! ਪਰਖਹੁ ਗੁਰੂ ਬਿਲਾਸ[8] ॥ ੧ ॥ ਚੌਪਈ ॥ ਮੂਢ ਨੁਰੰਗੋ ਇਕ ਦਿਨ ਮਾਂਹੀ। ਗੁਰ ਬ੍ਰਿਤੰਤ ਚਿਤਵਯੋ, ਮਤਿ ਨਾਂਹੀ[9]।–ਆਇ ਸ਼ਰਾ ਮਹਿੰ

[1]ਇਸ਼ਨਾਨ ਕਰ ਰਹੇ ਸਨ। [2]ਗਰੀਬ। [3]ਜੋ ਸ੍ਰਾਪ ਤੇ ਵਰ ਕਹਿੰਦੇ ਹੋ ਸਚ ਹੁੰਦਾ ਹੈ। [4]ਰਾਈ ਜਿੰਨਾ ਵੀ। [5]ਸਾਰੇ (ਜਗਤ ਵਿਚ ਵੀ)। [6]ਜੇ ਜਾਣਾ ਹੁੰਦਾ ਤਾਂ ਅਸੀਂ (ਕੈਦ ਵਿਚ) ਬੱਧੇ ਨਹੀਂ ਸੀ ਜਾਂਦੇ। [7](ਜਿਨ੍ਹਾਂ ਦਾ) ਇਕ ਬਚਨ ਛੁਡਾ ਦੇਵੇ। [8](ਉਸ ਗੁਰੂ ਜੀ ਦਾ) ਕੈਦ ਵਿਚ ਆਉਣਾ ਇਹ ਗੁਰਾਂ ਦਾ ਕੌਤਕ ਪਛਾਣੋ। [9]ਜਿਸ ਮੂਰਖ ਨੁਰੰਗੇ ਨੂੰ ਮਤਿ ਨਹੀਂ ਉਸ ਨੇ ਇਕ ਦਿਨ ਗੁਰੂ ਬ੍ਰਿਤਾਂਤ ਚਿਤਵਿਆ।

ਅਬਹਿ ਸੁਖਾਲਾ। ਅਜ਼ਮਤ ਕਿਧੌਂ ਦਿਖਾਇ ਬਿਸਾਲਾ–॥ ੨॥ ਇਕ ਮੁੱਲਾਂ ਕਹੁ ਨਿਕਟ ਹਕਾਰਾ।ਨਿਜ ਆਸ਼ੈ ਤਿਸ ਪਾਸ ਉਚਾਰਾ।'ਹਿੰਦੁਨਿ ਕੋ ਗੁਰ ਕੈਦ ਮਝਾਰੀ। ਸਮਝਾਵਹੁ ਇਮ ਕਰਹੁ ਉਚਾਰੀ॥੩॥–ਕਰਾਮਾਤ ਅਪਨੀ ਦਿਖਰਾਵਉ।ਨਾਂਹਿ ਤ ਸ਼ਰਾ ਬਿਖੈ ਤੁਮ ਆਵਉ–'।ਸੁਨਤ ਸ਼ਾਹਿ ਤੇ ਆਸ਼ੈ ਉਰਕਾ। ਨਹੀਂ ਮਹਾਤਮ ਜਾਨਹਿ ਗੁਰਕਾ॥੪॥ਜਿਸ ਥਲ ਹੁਤੇ ਸੁ ਆਇ ਮੁਲਾਨਾ। ਕਹਯੋ ਸ਼ਾਹੁ ਕੋ ਸਕਲ ਬਖਾਨਾ। 'ਹਜ਼ਰਤ ਨੇ ਭੇਜਯੋ ਤੁਮ ਤੀਰ। ਭਨਯੋ–ਜਿ ਅਹੋ ਹਿੰਦ ਕੇ ਪੀਰ[1] ॥ ੫ ॥ ਲਾਖਹੁ ਸਿਖ ਕਹਾਇੰ ਤੁਮਾਰੇ।ਸਭਿ ਮਾਨਹਿੰ ਕਰਿ ਭਾਉ ਉਦਾਰੇ।ਧਨ ਆਦਿਕ ਵਸਤੂ ਅਰਪੰਤੇ। ਬੈਠਹੁ ਤੁਮ ਥਨ ਗੁਰੂ ਮਹੰਤੇ ॥ ੬ ॥ ਅਜ਼ਮਤ ਧਰਿ ਕਰਿ ਗੁਰੂ ਕਹਾਵਹੁ। ਸੋ ਹਜ਼ਰਤ ਕੋ ਤੁਮ ਦਿਖਰਾਵਹੁ। ਜਿਮ ਭਾਖਹਿ ਤਿਮ ਕੀਜਹਿ ਆਪੂ। ਲਖਹਿ ਤੁਹਾਰੋ ਬਡ ਪਰਤਾਪੂ ॥ ੭ ॥ ਤਬ ਸ਼੍ਰੀ ਗੁਰ ਨਾਨਕ ਕੇ ਰੂਪ।ਤੁਮ ਕੋ ਜਾਨਹਿ ਵਲੀ ਅਨੂਪ। ਮਾਨਹਿ ਸ਼ਾਹੁ ਦਰਬ ਕੋ ਦੈ ਹੈ। ਸਭਿ ਤੇ ਬਡ ਸਨਮਾਨ ਬਧੈ ਹੈ ॥੮॥ ਰਾਮਰਾਇ ਜਿਮ ਰਸ[2] ਹੈ ਰਾਖਾ। ਕਰਤਿ ਸੁ ਰਹਯੋ ਸ਼ਾਹੁ ਜਿਮ ਭਾਖਾ। ਪਾਤਿਸ਼ਾਹਿ ਸੋਂ ਤਿਸ ਬਨਿ ਆਈ। ਸਰਬ ਰੀਤ ਕੀ ਲਹੀ ਬਡਾਈ ॥੯॥ ਤਥਾ ਤੁਮਾਰੋ ਆਦਰ ਹੋਇ। ਮਾਨਹਿ ਸ਼ਾਹੁ ਨਿਮਹਿ[3] ਸਭਿ ਕੋਇ।ਜੇ ਅਜ਼ਮਤ ਕਹੁ ਧਾਰਤਿ ਨਾਂਹੀ।ਆਵਹੁ ਆਪ ਸ਼ਰਾ ਕੇ ਮਾਂਹੀ ॥ ੧੦ ॥ ਦਰਬ ਗ਼ਾਮ ਤੇ ਆਦਿ ਪਦਾਰਥ। ਕਹਿ ਕਹਿ ਪੁਰਵਹੁ ਅਪਨੋ ਸ੍ਵਾਰਥ। ਸਭਿਨਿ ਸੰਗ ਹੋਵਹੁ ਇਕ ਰੰਗਾ[4]। ਦੇ ਮਰਾਤਬਾ ਤੁਮਹਿ ਉਤੰਗ[5] ॥ ੧੧ ॥ ਦੋਨਹੁ ਮੈਂ ਇਕ ਲੀਜਹਿ ਮਾਨ । ਮੁਸ਼ਕਲ ਸਕਲੀ ਥਨਹਿ ਅਸਾਨ[6]। ਮਾਲਿਕ ਮੁਲਖਨ ਥਲੀ ਬਿਲੰਦ। ਕਹੈ ਸੁ ਮਾਨਹੁ ਰਹਹੁ ਅਨੰਦ' ॥ ੧੨ ॥ ਸੁਨਤਿ ਮੁਲਾਨੇ ਤੇ ਬਚ ਅਸੇ। ਸ਼੍ਰੀ ਗੁਰ ਤੇਗ ਬਹਾਦਰ ਹਸੇ। 'ਤੁਮਹਿ ਸਲਤਨਤ[7] ਦਈ ਖ਼ੁਦਾਇ। ਖ਼ਲਕ ਅਦਲ ਹਿਤ ਤਖਤ ਬਿਠਾਇ ॥੧੩॥ ਜੌ ਤੁਮ ਕਰਿ ਹਹੁ ਖਲਕਤ ਅਦਲ[8]। ਪਾਵਹੁਗੇ ਖ਼ੁਦਾਇ ਤੇ ਫਜ਼ਲ[9] । ਹੋਇ ਬਿਅਦਲੀ ਤੌ ਪਛੁਤਾਵਹੁ । ਸਰਬ ਰਾਜ ਅੈਸ਼੍ਵਰਜ ਗਵਾਵਹੁ॥ ੧੪ ॥ ਕਰਾਮਾਤ ਕੋ ਨਾਮ ਕਹਿਰ ਹੈ।ਕਰਹਿੰ ਨ ਸੰਤ, ਸਮਾਨ

[1]ਜੇ (ਆਪ) ਹਿੰਦੂਆਂ ਦੇ ਗੁਰੂ ਹੋ। [2]ਮੇਲ, ਭਾਵ ਵਿਗਾੜ ਨਹੀਂ ਕੀਤਾ । [3]ਨਿਵਣਗੇ। [4]ਭਾਵ ਮਿਲ ਜਾਓ। [5]ਉੱਚਾ। [6]ਸਾਰੀ ਕਠਨਤਾ ਸੁਖੈਨ ਹੋ ਜਾਸੀ । [7]ਪਾਤਸ਼ਾਹਤ । [8]ਪਰਜਾ ਦਾ ਇਨਸਾਫ। [9]ਮੇਹਰ ।

ਸਿਹਰ ਹੈਂ[1]। ਕਰਿ ਅਜ਼ਮਤ ਦਿਖਰਾਇ ਉਦਾਰਾ। ਗੁਨਹਗਾਰ ਦਰਗਾਹ ਮਝਾਰਾ॥੧੫॥ਨਿਜ ਨਿਜ ਧਰਮ ਸਭਿਨਿ ਕਹੁ ਪਸਾਰੇ। ਜੋ ਜਿਸ ਧਾਰਤਿ ਸੋ ਤਿਸ ਤਾਰੈ[2]। ਹਮ ਤੌ ਦੋਨਹੁ ਬਾਤ ਨ ਮਾਨਹਿਂ। ਕਰਹਿ ਸ਼ਾਹੁ ਜੈਸੇ ਮਨ ਜਾਨਹਿ[3]॥ ੧੬॥ ਨਿੰਮ੍ਰ ਭੂਤ ਜਬ ਕੀਨਿ ਬਖਾਨ।ਮਤੀਦਾਸ ਨਿਜ ਗੁਰੂ ਦਿਵਾਨ। ਚਿਰੰਕਾਲ ਕੌ ਗੁਰ ਢਿਗ ਰਹੈ। ਤੁਨਿ ਅਸ ਬਾਕ ਨ ਮਨ ਮਹਿਂ ਸਹੈ॥ ੧੭॥ ਤਪ ਕੌ ਬਲ ਗੁਰ ਸੇਵਾ ਠਾਨੀ। ਨਹੀਂ ਸਮਾਵਹਿ ਸ਼ਕਤਿ ਮਹਾਨੀ। ਸ਼੍ਰੀ ਸਤਿਗੁਰੁ ਅਰੁ ਮੁੱਲਾਂ ਸੁਨਤਿ। ਮਤੀਦਾਸ ਰਿਸ ਕੌ ਧਰਿ ਭਨਤਿ॥੧੮॥[4]ਨਿਰਬਲ ਸਮ ਬੋਲਹੁ ਤੁਮ ਕੈਸੇ। ਨਹੀਂ ਭਾਵਤੇ ਮੁਝ ਬਚ ਐਸੇ। ਸਭਿ ਗੁਰੂਅਨ ਕੀ ਜੋਤਿ ਉਦਾਰਾ। ਕਰਤਿ ਪ੍ਰਕਾਸ਼ਨ ਆਪ ਮਝਾਰਾ॥ ੧੯॥ ਤੁਰਕਨ ਕੀ ਨਿਸ਼ਠੁਰਤਾ[5] ਖੋਟੀ। ਅਪਨਿ ਸ਼ਕਤਿ ਤੇ ਕਰਹੁ ਨ ਹੋਟੀ[6]। ਪਰੇ ਕੈਦ ਮਹਿਂ ਕਸ਼ਟ ਸਹਾਰਹੁ। ਅਪਨੋ ਪ੍ਰਾਕ੍ਰਮ ਨਹੀਂ ਸੰਭਾਰਹੁ॥੨੦॥ ਆਠਹੁ ਗੁਰ ਕੌ ਸੁਜਸੁ ਬਡੇਰਾ।ਲਘੁ ਕਸੋਂ ਕਰਤਿ ਆਪ ਇਸ ਬੇਰਾ। ਅਪਰ ਨਰਨ ਸਮ ਹੈ ਤੁਮ ਬੈਸੇ। ਲਖਹਿਂ ਅਬਲ ਅਪਜਸ ਜਗ ਤੈਸੇ॥ ੨੧॥ ਤੁਰਕੇਸ਼ੁਰ ਸੰਤਨ ਕੌ ਦੋਖੀ। ਇਸ ਕੌ ਮਿਲਸੋ ਨ ਕੌ ਜਨ ਰੋਖੀ[7]ਜੋ ਅਬ ਰਾਵਰਿ ਆਗਸ਼ਾ ਪਾਵੌਂ। ਐਸੀ ਕਰਾਮਾਤ ਦਿਖਰਾਵੌਂ। ॥੨੨॥ਜਿਤਿਕ ਮੁਹੰਮਦ ਉੱਮਤ ਸਾਰੀ।ਸ਼ਭਿ ਕੇ ਸਿਰ ਫੂਟਹਿਂ ਇਕ ਬਾਰੀ। ਮਾਂਗਹਿਂ ਕਹਿਰ, ਕਹਿਰ ਦਿਖਰਾਊਂ। ਨਾਸ਼ ਕਰੌਂ ਇਨ ਸਭਾ ਉਠਾਊਂ॥ ੨੩॥ ਰਾਉ ਰੰਕ ਹੁਇ ਦੁਸ਼ਟ ਨ ਫੇਰਾ[8]। ਚਿਤਵਹਿ ਬੁਰਾ ਨ ਸੰਤਨ ਕੇਰਾ। ਜੋ ਸਭ ਕੀ ਆਗਸ਼ਾ ਦਿਹੁ ਨਾਂਹੀ। ਬਿੰਦ ਜਮਨ[9] ਰਾਖਨਿ ਚਿਤ ਚਾਹੀ॥ ੨੪॥ ਪੁਰਖਾਧਮ[10] ਸੰਤਨ ਦੁਖਦਾਈ। ਰਾਜ ਸਹਿਤ ਇਸ ਦਸੌਂ ਬਿਨਸਾਈ[11]। ਮਤੀ ਦਾਸ ਕੀ ਸੁਨਿ ਅਸ ਬਾਨੀ। ਰਿਦੈ ਬਿਚਾਰ ਕੀਨਿ ਗੁਨਖਾਨੀ॥੨੫॥–ਸ਼ਕਤਿਧਰਹਿ ਉਰ ਜਰੀ ਨ ਜਾਇਹਮਰੋ ਆਸ਼ੈ ਨਹੀਂ ਲਖਾਇ। ਬ੍ਰਹਮ ਗਸ਼ਾਨ ਮਹਿਂ ਅਬ ਲਗਿ ਕਾਚਾ। ਲਖਸੋ ਨ ਸਭਿ ਜਗ ਏਕੋ ਸਾਚਾ॥ ੨੬॥ ਕੌ ਮਾਰਤਿ ਮਰਤਾ ਹੈ ਕੌਨ। ਬ੍ਰਹਮ ਰੂਪ ਅਦ੍ਵੈ ਸਭਿ

[1]ਜਾਦੂ ਦੇ ਸਮਾਨ (ਜਾਣਦੇ ਹਨ) ਸੰਤ। [2]ਉਹੀ (ਧਰਮ) ਤਿਸ (ਪੁਰਸ਼) ਨੂੰ ਤਾਰਦਾ ਹੈ। [3]ਸ਼ਾਹ ਜਿਵੇਂ ਜਾਣਦਾ ਹੈ ਕਰੇ। [4]ਕਠੋਰਤਾਈ। [5]ਹਟਾਉਂਦੇ ਨਹੀਂ। [6]ਕੋਈ ਗੁੱਸੇ ਵਾਲਾ ਜਨ, ਭਾਵ ਕੋਈ ਮੂੰਹ ਭੰਨਣ ਵਾਲਾ ਨਹੀਂ ਮਿਲਿਆ। [7]ਰਾਜਾ ਕਿ ਕੰਗਾਲ ਫੇਰ ਦੁਸ਼ਟ (ਕੁਈ) ਹੋਵੇ ਹੀ ਨਾ। [8]ਸਾਰੇ ਤੁਰਕ। [9]ਪੁਰਖ ਅਧਮ=ਨੀਚ ਪੁਰਖ।

ਭੌਨ[1]।ਬਿਨ ਇਮ ਜਾਨੇ ਚਾਹਤਿ ਕਰਜੋ।ਸੇਵਾ ਤਪ ਤੇ ਜਹਿੰ ਬਡ ਧਰਜੋ ॥ ੨੭।ਬ੍ਰਹਮ ਗਯਾਨ ਬਿਨ ਉਰ ਹੈਕਾਰੋ। ਮਿਟੈ ਨ ਕੀਨੇ ਜਤਨ ਹਜ਼ਾਰੋਂ। 'ਅਹੰ' ਚੋਰ ਭਗਤੀ ਧਨ ਲੂਟੈ।ਬ੍ਰਹਮ ਗਯਾਨ ਕੇ ਬਲ ਕਰਿ ਛੂਟੈ[2] ॥੨੮॥ ਅਸ ਨਹਿੰ ਹੋਇ ਕ੍ਰੋਧ ਕੋ ਧਾਰਿ। ਕਰਿ ਅਜ਼ਮਤ ਗਨ ਦੇਹਿ ਸਿੰਘਾਰ। ਇਸ ਤੇ ਸ਼ਕਤਿ ਨਿਕਾਸੀ ਚਹੀਅਹਿ । ਫੇਰ ਨ ਬੋਲਹਿ,ਚਿੰਤ ਨ ਲਹੀਅਹਿ[3]– ॥੨੯॥ ਇਮ ਸਤਿਗੁਰ ਨੇ ਰਿਦੈ ਬਿਚਾਰਾ। ਮਤੀ ਦਾਸ ਕੋ ਪਾਸ ਹਕਾਰਾ। 'ਤੂੰ ਮਮ ਮਿੱਤ੍ਰ ਸਹਾਇਕ ਭਾਰੀ। ਜਿਸ ਪ੍ਰਕਾਰ ਅਬ ਗਿਰਾ ਉਚਾਰੀ ॥ ੩੦ ॥ ਸੋ ਕਰਿ ਸਕਹਿੰ, ਕੂਰ ਇਹ ਨਾਂਹੀ । ਸਰਬ ਸਿੰਘਾਰਹਿੰ ਇਕ ਛਿਨ ਮਾਂਹੀ । ਐਸੇ ਸਮੈਂ ਬਾਕ ਅਸ ਕਹਜੋ । ਭਾ ਪ੍ਰਸੰਨ ਮੈਂ ਹਿਤ ਨਿਜ ਲਹਜੋ॥ ੩੧॥ ਅਬ ਇਹ ਇੱਛਾ ਸੀਖ ਹਮਾਰੀ । ਨਮੋ ਕਰਹੁ ਕਰਤਾਰ ਅਗਾਰੀ[4]। ਮਤੀਦਾਸ ਸੁਨਿ ਕੈ ਇਮ ਕਰਨਨ[5]। ਕਰੀ ਬੰਦਨਾ ਸਤਿਗੁਰ ਚਰਨਨ॥ ੩੨॥ਤਤਛਿਨ ਸ਼ਕਤੀ ਐਂਚਨ ਕੀਨਿ।ਪਾਇ ਜਾਰ[6] ਜਨੋਂ ਜਲ ਤੇ ਮੀਨ। ਬਿਕਸਤਿ ਮੁਖ ਤੇ ਸਤਿਗੁਰੁ ਕਹਜੋ । 'ਅਬ ਤੁਮ ਕਰਹੁ ਜਥਾ ਚਿਤ ਚਹਜੋ' ॥੩੩॥ ਮਤੀਦਾਸ ਤਬ ਰਹਜੋ ਬਿਚਾਰਿ। ਸ਼ਕਤਿ ਨ ਦੇਖੀ ਅਪਨਿ ਮਝਾਰ ।–ਤਪ ਸੇਵਾ ਤੇ ਸੰਚਨ ਕੀਨਿ।ਅਬ ਸਤਿਗੁਰੁ ਨੇ ਐਂਚ ਸੁ ਲੀਨਿ –॥ ੩੪ ॥ ਹਾਥ ਜੋਰਿ ਕੀਨਸਿ ਅਰਦਾਸ । 'ਅਬ ਤੋ ਰਹਜੋ ਨ ਕੁਛ ਮੁਝ ਪਾਸ । ਆਪ ਚਹਹੁ ਤੁਮ ਤੈਸੇ ਕਰੋ। ਭਰੇ ਸਖਨ ਕਰਿ ਸਖਨੇ ਭਰੋ॥੩੫॥ ਬਿਨ ਮਰਜ਼ੀ ਸਤਿਗੁਰ ਕੀ ਕਹਜੋ । ਹਰੀ ਸ਼ਕਤਿ, ਮੈਂ ਇਹ ਫਲ ਲਹਜੋ। ਛਿਮਾ ਕਰਹੁ ਬਖਸ਼ਹੁ ਪ੍ਰਭੁ ਮੋਹੀ। ਕਰਹੁ ਕ੍ਰਿਪਾ ਸ਼ਰਨਾਗਤ ਤੋਹੀ॥੩੬॥ ਤੁਮਰੋ ਚਰਿਤ ਨਹੀਂ ਮੈਂ ਜਾਨਜੋਂ। ਪਿਖਜੋ ਅਨਾਦਰ ਸੰਕਟ ਮਾਨਜੋ[6]।ਹੋਰਿ ਲੋਕ ਅਪਜਸੁ ਕੋ ਕਰੈਂ । ਸ਼ਕਤਿ ਹੀਨ ਜਾਨਤਿ ਸਿਖ ਫਿਰੈਂ[7]॥੩੭॥ਇਹ ਗਤਿ ਮੋਤੇ ਜਰੀ ਨ ਜਾਇ। ਕਜਾ ਤੁਰਕੇਸ਼ੁਰ ਦੇਉਂ ਖਪਾਇ[8] । ਸ਼੍ਰੀ ਮੁਖ ਬਿਕਸੇ ਬਾਕ ਬਖਾਨਾ । 'ਮਤੀਦਾਸ ਮੋਹਿ ਪ੍ਰਿਯ ਮਹਾਨਾ ॥ ੩੮ ॥ ਤਉ ਸੁਨਹੁ ਇਹ ਗੁਹਜ ਕਹਾਨੀ।ਮੋ ਬਿਨ ਦੂਸਰ ਕੋ ਨਹਿੰ ਜਾਨੀ।ਮੁਸ਼ਟ ਭਾਂਗ

[1]ਸਾਰੇ ਘਟਾਂ ਵਿਚ ਇਕੋ ਬ੍ਰਹਮ ਵਜਾਪਕ ਹੈ । (ਅ) ਸਾਰੇ ਪ੍ਰਪੰਚ ਵਿਚ''''''। [2](ਅਹੰ ਰੂਪੀ ਚੋਰ ਤੋਂ) ਛੁਟਦਾ ਹੈ । [3](ਸਾਨੂੰ) ਦਿੱਤਾ ਨਾ ਰਹੇ । [4]ਕੰਨਾਂ ਵਿਚ । [5]ਜਾਲ ਪਾਇਕੇ । [6](ਆਪ ਦਾ) ਅਨਾਦਰ ਦੇਖਕੇ ਦੁਖ ਮੰਨਿਆਂ ਸੀ । [7]ਸ਼ਕਤੀ ਹੀਨ ਜਾਣਕੇ ਸਿਖ (ਸਰਧਾ ਤੇ) ਫਿਰ ਜਾਣਗੇ । [8]ਕੀ ਚੀਜ਼ ਹੈ ਨੁਰੰਗਾ (ਮੇਰੇ ਅਗੇ) (ਝਟ) ਖਪਾ ਦੇਵਾਂ ਸੂ ।

ਸ਼੍ਰੀ ਬਾਬੇ ਲੀਨਿ*। ਰਾਜ ਹਿੰਦ ਬਾਬਰ ਕੋ ਦੀਨਿ ॥ ੩੯ ॥ ਸ਼੍ਰੀ ਗੁਰ ਦਯੋ ਦਾਨ ਨਹਿੰ ਫਿਰੈ। ਯਾਂਤੇ ਹਮ ਸਿਰ ਦੈਬੋ ਕਰੈਂ। ਸਿਰ ਦੈ ਕਰਿ ਇਨ ਕੋ ਕਰਿ ਝੂਠੇ। ਦਈ ਵਸਤੁ ਫਿਰ ਲੈਹਿੰ ਸੁ ਮੂਠੇ[1] ॥ ੪੦ ॥ ਜੋ ਹਮ ਸਿਰ ਕੋ ਦੇਹਿ ਨ ਇਹਾਂ। ਰਹੈ ਰਾਜ ਤੁਰਕਨਿ ਘਰ ਮਹਾਂ। ਬਡ ਅਪਰਾਧ ਕਮਾ-ਵਹਿੰ ਜਬੈ। ਇਨ ਕੀ ਜਰਾ ਉਖੇਰਹਿੰ ਤਬੈ* ॥ ੪੧ ॥ ਹੈ ਕਿ ਨਹੀਂ ਇਹ ਆਛੀ ਬਾਤ। ਕ੍ਰੋਧ ਕਰਹਿੰ ਉਰ ਤੂੰ ਪਛੁਤਾਤ। ਇਮ ਸਮਝਹੁ ਰਹੁ ਰਿਦੇ ਅਨੰਦਾਨਹਿੰ ਕੋਪਹੁ ਨਹਿੰ ਝੁਰਹੁ ਬਿਲੰਦ'॥੪੨॥ਸੁਨਿ ਸਭਿ ਭੇਦ ਚਰਨ ਪਰ ਪਰਸੋ। ਮਤੀਦਾਸ ਉਰ ਆਨੰਦ ਭਰਸੋ। ਸਭਿ ਬਿਧਿ ਸੁਨੀ ਮੁਲਾਨੇ ਹੋਰੀ। ਅਵਿਰੰਗ ਨਿਕਟ ਗਯੋ ਤਿਸ ਬੇਰੀ ॥੪੩॥ ਭਾਖਸੋ ਸਰਬ ਬ੍ਰਿਤਾਂਤ ਸ਼ਿਤਾਬ। ਮਤੀਦਾਸ ਕੋ ਸ੍ਯਾਲ ਜਬਾਬ। ਤਨ ਮਨ ਤੇ ਜਰ ਗਯੋ ਵਿਸ਼ੇਸ਼। ਕ੍ਰੋਧ ਭਰੇ ਬੋਲਸੋ ਤੁਰਕੇਸ਼॥੪੪॥ ਮਤੀਦਾਸ ਕੋ ਕੀਨਿ ਬੁਲਾਵਨਿ। ਦੁਇ ਤਖਤੇ ਮਹਿੰ ਕਰਸੋ ਧਾਵਨਿ। ਹੁਕਮ ਜਲਾਦਨਿ ਤਬਹਿ ਉਚਾਰਾ। ਲੈ ਆਰਾ ਸਿਰ ਪਰ ਤਿਸ ਧਾਰਾ ॥ ੪੫ ॥ ਅਰਧੋ ਅਰਧ ਚਿਰਾਇ ਸੁ ਡਾਰਾ। ਪਰਸੋ ਪ੍ਰਿਥੀ ਪਰ ਹ੍ਵੈ ਦੋ ਫਾਰਾ।ਦੋਨਹੁੰ ਤਨ ਤੇ ਜਪੁਜੀ ਪਢੀ। ਹੋਰਤਿ ਸਭਿ ਕੋ ਅਚਰਜ ਬਢੈ ॥ ੪੬ ॥–ਹੋਇ ਦੁਖੰਡ ਨ ਜੀਵਤਿ ਕੋਈ। ਇਹ ਤੋ ਪਠਤਿ ਜਿਯਤਿ ਜਿਮ ਹੋਈ–।ਭੋਗ ਪਾਇ ਕਰਿ ਦੋਨਹੁੰ ਤਨਤੇ। ਰੁਰਪੁਰਿ ਪਹੁੰਚਸੋ ਪ੍ਰੇਮੀ ਮਨ ਤੇ॥੪੭॥ਉੱਤਮ ਗਤਿ ਕੋ ਪ੍ਰਾਪਤਿ ਹੋਵਾ।ਗੁਰੁ ਚਰਿੱਤ੍ਰ ਕੋ ਅਚਰਜ ਜੋਵਾ। ਮਹਾਂ ਗੰਭੀਰ ਧੀਰ ਸਮ ਧਰਨੀ। ਲਖਿ ਨ ਸਕਹਿ ਕੋ ਸਤਿਗੁਰ ਕਰਨੀ ॥ ੪੮ ॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ'ਮਤੀਦਾਸ' ਪ੍ਰਸੰਗ ਬਰਨੰਨ ਨਾਮ ਚਤਰ ਪੰਚਾਸਤਿ ਅੰਸੂ ॥ ੫੪ ।

੫੫. [ਬਾਕੀ ਕੁਝ ਸਿਖਾਂ ਨੂੰ ਗੁਰੂ ਜੀ ਨੇ ਰਿਹਾਈ ਦਿੱਤੀ]।

ਦੋਹਰਾ ॥ ਮਤੀਦਾਸ ਪ੍ਰਭੁ ਪੁਰਿ ਗਯੋ ਕੰਪ ਉਠੇ ਸਿੱਖ ਔਰ।ਧਰਿ ਕਰਿ ਤ੍ਰਾਸ ਬਿਸਾਲ ਕੋ ਪਿਖਿ ਕਾਰਾਗ੍ਰਿਹ ਠੌਰ ॥੧ ॥ਚੌਪਈ ॥ ਨਿਸਾ ਪਰੀ ਬਡ ਭਯੋ ਅੰਧੇਰਾ। ਹਾਥ ਜੋਰਿ ਬੋਲੇ ਤਿਸ ਬੇਰਾ। 'ਸੁਨਹੁ ਗੁਰੂ ਜੀ! ਹਤੋ ਕੁਥਾਂਇ। ਤੁਰਕੇਸ਼ੁਰ ਹਠ ਅਧਿਕ ਬਧਾਇ ॥ ੨ ॥ ਅਬਹਿ ਨ ਛੋਰਹਿ ਹਮ ਕੋ ਜੀ-

[1]ਲੁਟ ਲਵਾਂਗੇ।ਮੋੜ ਲਵਾਂਗੇ।*ਨਾਨਕ ਪ੍ਰਕਾਸ਼ ਵਿੱਚ ਜਿਥੇ ਬਾਬਰ ਸਤਿਗੁਰੂ ਜੀ ਨੂੰ ਮਿਲਿਆ ਹੈ ਕਵੀ ਜੀ ਭੰਗ ਦਾ ਪ੍ਰਸੰਗ ਕੋਈ ਨਹੀਂ ਦੇ ਆਏ।ਗੁਰੂ ਜੀ ਦਾ ਸੀਸ ਦੇਣਾ ਜ਼ਾਲਮ ਰਾਜ ਦੀਆਂ ਜੜ੍ਹਾਂ ਕਟਨ ਨਮਿਤ ਸੀ, ਇਹ ਸਾਰ ਸਿਧਾਂਤ ਹੈ। ਫਲ ਭੀ ਇਹੋ ਹੋਇਆ।

ਵਤਿ। ਦਿਨ ਪਤਿ ਕਸ਼ਟ ਦੇਨਿ ਪਰ ਥੀਵਤਿ[1]। ਬੰਧਨ ਪਾਇਨ ਮਹਿੰ ਪਰਵਾਏ। ਪਹਿਰੂ ਕਰਿ ਸੁਚੇਤ ਠਹਿਰਾਏ ॥੩॥ ਨਿਸ ਦਿਨ ਮਹਿਦ ਹੋਹਿ ਤਕਰਾਈ। ਨਹਿੰ ਕੈਸੇ ਅਬ ਨਿਕਸਨ ਪਾਈ'। ਸੁਨਿ ਗੁਰ ਕਹਜੋ 'ਚਹਹੁ ਜੋ ਜਾਨਾ।ਤੌ ਅਬ ਨਿਸ ਮਹਿੰ ਕਰਹੁ ਪਯਾਨਾ ॥੪॥ ਕੈਦ ਤੁਰਕ ਕੀ ਤਜਿ ਨਿਕਸੀਜੈ। ਚਲੇ ਜਾਹੁ ਨਿਜ ਘਰ ਸੁਖ ਲੀਜੈ' । ਸੁਨਿ ਸਿੱਖਨ ਜਿਨ ਮਨ* ਡਰ ਹੌਲੇ।ਬੋਲੇ ਤਬ ਸ਼ਰਧਾ ਤੇ ਡੋਲੇ॥੫॥ 'ਬੰਧਨ ਪਰੇ ਅੰਗ ਮਹਿੰ ਭਾਰੇ। ਪਹਿਰੂ ਖਰੇ ਸ਼ਸਤ੍ਰ ਕਰ ਧਾਰੇ।ਅਹੈਂ ਅਸੰਜਤਿ ਪੌਰ ਕਿਵਾਰੇ। ਡਾਰਿ ਸ਼ਿੰਖਲਾ ਤਾਰੋ ਮਾਰੇ ॥੬॥ ਕਿਮ ਅਬ ਨਿਕਸਨਿ ਬਨਹਿ ਹਮਾਰੋ । ਮਰਬੋ ਹੁਇ ਹੈ ਰਿਦੇ ਬਿਚਾਰੋ' । ਸੁਨਿ ਸ਼੍ਰੀ ਤੇਗ ਬਹਾਦਰ ਭਾਖਾ । 'ਕਹਹੁ ਜਥਾ ਪੂਰੀਅਹਿ ਅਭਿਲਾਖਾ'॥੭॥ਬੰਧਨ ਪਾਇਨ ਤੇ ਛੁਟ ਜੈ ਹੈਂ । ਸਗਰੇ ਪੌਰ ਕਿਵਾਰ ਖੁਲੈ ਹੈਂ । ਚੌਕੀਦਾਰ ਨ ਦੇਖਹਿ ਕੋਈ । ਚਲੇ ਜਾਹੁ ਜਿਸ ਇੱਛਾ ਹੋਈ' ॥੮॥ ਗੁਰੂ ਬਦਨ† ਤੇ ਨਿਕਸੇ ਬੈਨ । ਪਿਖਜੋ ਤਿਨਹੁੰ ਪਗ ਬੰਧਨ ਹੈ ਨ । ਤਾਰੇ ਛੁਟ ਕਰਿ ਖੁਲੇ ਕਿਵਾਰਾ।ਪਰਜੋ ਪਾਹਰੂ ਨੀਂਦ ਮਝਾਰਾ ॥੯॥ ਉਮਗੇ ਨਿਕਸਨਿ ਕੋ ਸਿਖ ਤੀਨ । ਗੁਰ ਪਗ ਪਰ ਤਬ ਬੰਦਨ ਕੀਨਿ । 'ਪਹੁੰਚਹਿੰ ਰਾਵਰਿ ਕੇ ਸੁਤ ਪਾਸ । ਕਹਾਂ ਸੰਦੇਸਾ ਕਰਹਿੰ ਪ੍ਰਕਾਸ਼ ॥ ੧੦ ॥ ਸਰਬ ਕਲਾ ਸਮਰਥ ਗੁਨ ਖਾਨੀ । ਕਹਾਂ ਰਚਹੁ[2] ਕੋ ਸਕਹਿ ਨ ਜਾਨੀ । ਅਪਨੀ ਗਤਿ ਤੁਮ ਜਾਨਹੁ ਆਪੇ । ਹਰਖ ਨ ਸ਼ੋਕ ਰੰਚ ਭਰ ਬ੍ਯਾਪੇ॥੧੧॥ ਹਮ ਪਰ ਕ੍ਰਿਪਾ ਧਾਰਿ ਮੁਚਵਾਏਂ[3] । ਕਿਮ ਤੁਮਰੇ ਘਰ ਭਾਖਹਿੰ ਜਾਏਂ'। ਸ਼੍ਰੀ ਗੁਰ ਤੇਗ ਬਹਾਦਰ ਬੋਲੇ।'ਭਾਖੋ–ਰਾਖਹੁ ਧੀਰ ਅਡੋਲੇ ॥ ੧੨ ॥ ਇਮ ਹੀ ਕਾਰਜ ਹੈ ਹਮ ਕਰਨਾ । ਅੰਤ ਸਮਾ ਸਭ ਹੀ ਪਰ ਬਰਨਾ । ਚਿੰਤਾ ਸ਼ੋਕ ਨ ਕੀਜਹਿ ਕੋਈ । ਕੂਰਾ ਕਰਹਿੰ[4] ਤੁਰਕ ਪਤਿ ਜੋਈ ॥੧੩॥ ਸਭਿ ਜਗ ਕੋ ਦੁਖ ਦਾਯਕ ਪਾਪੀ । ਬਿਨਸਹਿ, ਵਧਹਿ ਨ ਤੇਜ ਕਦਾਪੀ[5] । ਪੂਰਬ ਜਨਮ ਕਰੇ ਤਪ ਭਾਰੇ । ਕਰਹਿੰ ਦਗਧ ਈਂਧਨ ਸਮ ਸਾਰੇ–॥ ੧੪ ॥ ਸਾਹਿਬਜ਼ਾਦਾ ਅਬ ਲਖਨੌਰ । ਵਧਜੋ ਸਰੀਰ ਭਯੋ ਬਲ ਠੌਰ । ਅਪਨੋ ਪੁਰਿ ਸੰਭਾਰਹੁ ਜਾਈ । ਨ੍ਰਿਭੈ ਬਸਹੁ ਤਹਿੰ ਚਿੰਤ ਨ ਕਾਈ ॥ ੧੫ ॥ ਸ਼ੁਭ

---

[1](ਤੁਲਿਆ) ਹੋਇਆ ਹੈ । [2]ਪੂਰਨ ਕਰਦੇ ਹਾਂ ਇੱਛਾ । [3]ਕੀ ਰਚਦੇ ਹੋ । [4]ਛੁਡਾਇਆ ਹੈ । [5]ਅਸੀਂ ਕੂਰਾ ਕਰ ਰਹੇ ਹਾਂ । [6]ਕਦੇ ਭੀ ਵਧੇਗਾ ਨਹੀਂ ਉਸਦਾ ਤੇਜ ।

*ਪਾਃ–ਸੁਨਿ ਸਿਖ ਨਿਜ ਨਿਜ ਮਨ । †ਪਾਃ–ਗੁਰ ਅਧਰਨ, ਗੁਰ ਰਸਨਾ ।

ਅਨੰਦ ਪੁਰ ਅਧਿਕ ਬਸਾਵਹੁ। ਅਬ ਨ ਰਹਹੁ ਇਹਠਾਂ, ਚਲਿ ਜਾਵਹੁ। ਇਹ ਸੰਦੇਸਾ ਭਨਹੁ ਹਮਾਰੋ।–ਚਿੰਤਾ ਸ਼ੋਕ ਨ ਕਛੁ ਉਰਧਾਰੋ ॥੧੬॥ ਅੰਤ ਸਮਾ ਹਮਰੇ ਤਨ ਕਰਾ।ਕੇਤਿਕ ਦਿਵਸ ਪਹੁੰਚਸੋ ਨੇਰਾ। ਆਨ ਥਾਨ ਭੀ ਤਜਿਬੋ ਤਨ ਕੋ। ਇਸ ਥਲ ਕਰਿ ਕੂਰਾ ਤੁਰਕਨ ਕੋ ॥ ੧੭ ॥ ਇਹ ਕਾਰਨ ਲਖਿ ਰਹਹੁ ਨਿਚਿੰਤ।ਕਸ਼ਟ ਨ ਧਾਰਹੁ ਰਿਦੈ ਕਦੰਤ–।ਨਿਕਸਹੁ ਅਬ ਤੁਮ ਲਖਹਿ ਨ ਕੋਈ'। ਸੁਨਤਿ ਸਿੱਖਨ ਤੇ ਗਮਨੇ ਸੋਈ ॥ ੧੮ ॥ ਕਿਨਹੁੰ ਨ ਹੇਰੇ ਵਹਿਰ ਪਯਾਨੇ । ਹਰਖਤਿ ਹੈ ਕਰ ਛਿੱਪੂ[1] ਸਿਧਾਨੇ। ਨਿਕਸ ਗਏ ਤਾਰੇ ਪੁਨ ਭਿਰੇ।ਪ੍ਰਥਮ ਸਮਾਨ ਸਕਲ ਕੁਛ ਕਰੇ॥੧੯॥ਜਨੁ ਮ੍ਰਿਤੁ ਕੇ ਮੁਖ ਤੇ ਨਿਕਸਾਏ।ਪੰਥ ਪਯਾਨਤਿ ਤੂਰਨ ਧਾਏ। ਪਹੁੰਚੇ ਆਨਿ ਜਬਹਿ ਲਖਨੌਰ। ਦੇਖਤਿ ਗੁਰੁ ਕੁਟੰਬ ਤਿਸ ਠੌਰ ॥੨੦॥ ਤੀਨਹੁ ਬੰਦਨ ਕਰਿ ਢਿਗ ਬੈਸੇ। ਭਨਸੋਂ ਗੁਰੂ ਜਿਮ ਭਾਖਸੋ ਤੈਸੇ। ਮਾਤ ਨਾਨਕੀ ਦੁਖ ਬਹੁ ਪਾਇ। ਬਾਰਿ ਬਾਰਿ ਬੂਝਹਿ ਪਛੁਤਾਇ ॥ ੨੧ ॥ 'ਤੁਮ ਸਮ[2] ਕਸੋਂ ਨਹਿੰ ਨਿਕਸਤ ਆਏ । ਤੁਰਕ ਕੈਦ ਮਹਿੰ ਕਸੋਂ ਦੁਖ ਪਾਏ' । ਸੁਨਿ ਤੀਨਹੁ ਸਿੱਖਨਿ ਸਮੁਝਾਈ। 'ਕਹੈਂ ਕਿ–ਅੰਤ ਸਮਾ ਨਿਯਰਾਈ ॥੨੨॥ ਇਹਾਂ ਤਯਾਗ ਤਨ ਕੂਰੋ ਕਰੈਂ। ਰਾਜ ਤੇਜ ਤੁਰਕਨ ਕੋ ਹਰੈਂ–। ਤੁਮ ਆਨੰਦਪੁਰਿ ਜਾਨੇ ਕਹਸੋ। ਨਿਜ ਪੁਰਿ ਬਸਹੁ,ਇਹੀ ਗੁਰ ਚਹਸੋ' ॥੨੩॥ ਸਾਸੁ ਨੁਖਾ ਦੋਨਹੁੰ ਦੁਖ ਪਾਵੈਂ।–ਕਹਾਂ ਕਰੀ ਗਤਿ–ਸਤਿਗੁਰ ਧਯਾਵੈਂ। ਬਾਲ ਸਰੂਪ ਕਹਸੋ ਗੁਰ ਪੂਰੇ। 'ਹੈ ਅਨੰਦ ਪੁਰਿ ਕੇਤਿਕ ਦੂਰੇ ? ॥ ੨੪ ॥ ਤਹਿੰ ਰਮਣੀਕ ਥਾਨ ਕੈ ਨਾਂਹੀ। ਸਰਿਗੁਰ ਪੁਰਿ ਬਸਾਇ ਜਿਸ ਮਾਂਹੀ। ਪਹੁੰਚਨਿ ਬਸਬੇ[3] ਆਇਸੁ ਦੀਨਿ।ਤੌ ਹਮ ਜਾਇਂ ਤਹਾਂ ਹਿਤ ਕੀਨਿ'॥੨੫॥ ਦੋਨਹੁੰ ਮਾਤਨ ਸੋਂ ਕਹਿੰ ਬੈਨ[4]। 'ਮਾਨਹੁ ਥਾਕ ਚਿੰਤ ਕੋ ਹੈ ਨ। ਇਹਾਂ ਕਹਾਂ ਲਗਿ ਦੂਰ ਹਮ ਰਹੈਂ । ਪਿਤ ਕੋ ਪਲਟਾ ਲੈਬੇ ਚਹੈਂ ॥ ੨੬ ॥ ਕਰੋਂ ਤਰਕ ਕੀ ਜਰਾਂ ਉਖਾਰਨਿ। ਮਾਰਨ ਕਰੋਂ ਜੰਗ ਰਚਿ ਦਾਰੁਨ।ਅਬ ਲਖ-ਨੌਰ ਬਿਖੈ ਨਹਿੰ ਬਸਨਾ।ਉਚਰਸੋ ਪਿਤਾ ਆਪ ਜੋ ਰਸਨਾ' ॥ ੨੭ ॥ ਸੁਨਿ ਦੈ ਮਾਤਨ ਡਰ ਕੋ ਪਾਵੈਂ। ਬਹੁ ਬਿਧਿ ਕਹਿ ਸੁਤ ਕੋ ਸਮੁਝਾਵੈਂ। ਇਸ ਬਿਧਿ ਕਹਹੁ ਨ ਕਿਸੈ ਸੁਨਾਵਹੁ।ਗਹਹਿੰ ਨ ਆਇ, ਥਿਰਹੁ ਇਸ ਥਾਵਹੁ।

---

[1]ਛੋਤੀ । [2]ਤੁਹਾਡੇ ਵਾਂਗ। [3]ਪਹੁੰਚ ਕੇ ਵਸਣੇ ਦੀ । [4]ਭਾਵ ਦਾਦੀ ਤੇ ਮਾਤਾ ਜੀ ਨੂੰ ਬਚਨ ਕਹੇ।

॥੨੯॥ ਨਹਿੰ ਕੋ ਜਾਨਹਿੰ ਬਾਸ ਕਰੈਤੇ। ਬਸਹੁ ਇਕਾਕੀ ਥਲ ਸੁਖਵੈਤੇ[1]। ਸੁਨਿ ਗੁਰ ਮਾਤਨ ਕੋ ਤਬ ਕਹੈ। 'ਪਿਤ ਬਚ ਪਰ ਹਮ ਨਿਸ਼ਚਾ ਅਹੈ ॥ ੨੯ ॥ ਕਹੈਂ ਸੁ ਹੋਇ ਭਵਿੱਖਤ ਮਾਂਹੀ। ਅਟਲ ਬਾਕ ਸੋ ਡੋਲਹਿ ਨਾਂਹੀ। ਕਸੋਂ ਬਿਖਾਦ ਮਹਿੰ ਚਿੰਤਾ ਕਰੋ। ਹੁਇ ਕੱਲਆਨ[1] ਰਿਦੈ ਨਹਿੰ ਡਰੋ॥੩੦॥ ਸਕਲ ਕਲਾ ਸਮਰੱਥ ਉਦਾਰੇ। ਚਹੈਂ ਜੁ ਕਰੈਂ ਸੁ ਪਿਤਾ ਹਮਾਰੇ। ਆਪਹਿ ਜਾਇ ਕੈਦ ਮਹਿੰ ਪਰੇ। ਆਪਹਿ ਤਨ ਤਜਿਬੇ ਉਰ ਧਰੇ ॥੩੧ ॥ ਸਭਿਕੇ ਅਹੈਂ ਸਹਾਇਕ ਸੋਇ। ਤਿਨ ਹਿਤ ਜਤਨ ਕਰਹਿ ਕਮ ਕੋਇ। ਭੰਜਹਿੰ ਰਚਹਿੰ ਜਗਤ ਕਹੁ ਸਾਰੇ। ਤਿਨ ਆਗੈ ਕਮ ਤੁਰਕ ਬਿਚਾਰੇ ॥੩੨॥ਏਕ ਬਾਕ ਤੇ ਨਾਸ਼ ਕਰੈਤੇ। ਪੀਰ ਅਮੀਰ ਨਹੀਂ ਉਬਰੈਤੇ। ਤਿਨ ਹਿਤ ਚਿੰਤਾ ਕਰਨਿ ਉਪਾਇ। ਅਹੈ ਬਾਦ ਸੋ ਨਿਸ਼ਫਲ ਜਾਇ' ॥ ੩੩ ॥ ਇੱਤਮਾਦਿਕ ਬਹੁ ਕਹਿ ਸਮੁਝਾਈ। ਸੁਤ ਤੇ ਸੁਨਿ ਕੁਛ ਧੀਰਜ ਪਾਈ। ਪਠੇ ਅਨੰਦਪੁਰ ਕੋ ਨਰ ਫੇਰ[2]ਵਾਹਿਨ ਹਿਤ ਮੰਗਵਾਵਨਿ ਕੋਰ[2] ॥ ੩੪ ॥ ਸ਼੍ਰੀ ਗੁਜਰੀ ਕਹਿ ਤਿਹ ਸਮਝਾਯੋ। 'ਮਮ ਭ੍ਰਾਤਾ ਸੰਗ ਦੇਹੁ ਅਲਾਯੋ।–ਏਕ ਤੁਰੰਗ ਮੋਲ ਬਡ ਕੋਰਾ। ਲੈ ਆਵਹੁ ਸ਼ਿੰਗਾਰਿ[3] ਬਡੋਰਾ ॥ ੩੫ ॥ ਬ੍ਰਿਖਭਨ ਜੋਰਹੁ ਸਮੰਦਨ ਆਨਹੁ। ਨਰ ਬ੍ਰਿੰਦਨ ਲੈ ਕਰਿ ਪ੍ਰਸਥਾਨਹੁ–। ਜਥਾ ਗੁਰਨ ਕੀ ਦਸ਼ਾ, ਸੁਨਾਵਹੁ। ਸੁਨਿ ਚਲਿ ਪਰਹੁ ਨਹੀਂ ਬਿਲਮਾਵਹੁ' ॥ ੩੬॥ ਇੱਤਮਾਦਿਕ ਦੈ ਅਪਰ ਸੰਦੇਸੇ। ਰਿਦੈ ਬਿਸੂਰਤ ਕਸ਼ਟ ਬਿਸ਼ੇਸ਼ੇ। ਸਤਿਗੁਰ ਕੀ ਦਿਸ਼ਿ ਚਿਤਵਤਿ ਘਨੀ।–ਕਹਾਂ ਕਰੀ ਹੈ ਪ੍ਰਭੁ ਜਗ ਧਨੀ !–॥੩੭॥ਸਾਸ ਨਿਕਟ ਦ੍ਰਿਗ ਤੇ ਜਲ ਛੋਰਤਿ।ਹੋਨਹਾਰ ਨਾਹਿਨ ਕੋ ਮੋਰਤਿ। ਬ੍ਰਿਧਾ ਅਧਿਕ ਸੁਤ ਸੁਨਤਿ ਪ੍ਰਸੰਗ। ਸੰਕਟ ਦੀਰਘ ਬਯਾਪਤਿ ਅੰਗ ॥ ੩੮ ॥ ਢਿਗ ਮਸੰਦ ਜੇਠਾ ਸਮਝਾਵੈ। 'ਸਤਿਗੁਰੁ ਕਰਹਿੰ ਜਥਾ ਉਰ ਭਾਵੈ। ਤਉ ਅੰਤ ਤਨ ਕੋ ਨਿਜ ਜਾਨਿ। ਤੁਰਕ ਤੇਜ ਕੋ ਚਾਹਤਿ ਹਾਨ ॥ ੩੯॥ ਤੁਮ ਕਹੁ ਹੋਤਿ ਸਨੇਹ[4] ਘਨੇਰੇ। ਗੁਰ ਕੇ ਹਰਖ ਸ਼ੋਕ ਨਹਿੰ ਨੇਰੇ। ਤਉ ਤਿਨਹੁ ਕੋ ਨਿਤ ਅਨੁਸਾਰੀ। ਰਹਿਬੋ ਆਛੀ ਰਿਦੈ ਬਿਚਾਰੀ ॥ ੪੦ ॥ ਤਿਨ ਸਥਾਨ ਅਬ ਸਾਹਿਬਜ਼ਾਦਾ। ਪ੍ਰਿਤਪਾਰਹੁ ਸਭਿ ਦੈ ਅਹਿਲਾਦਾ। ਜਥਾ ਕਹੈਂ[5] ਕਰੀ-ਯਹਿ ਤਿਮ ਬਾਤੀ। ਦੇਖਤਿ ਰਹੀਅਹਿ ਸੀਤਲ ਛਾਤੀ' ॥੪੧॥ ਕਬ ਕਬ

[1]ਸੁਖ ਹੋਵੇਗਾ। [2]ਸਵਾਰੀ ਦੇ ਮੰਗਾਵਣ ਵਾਸਤੇ। [3]ਸ਼ਿੰਗਾਰ ਕਰਕੇ। [4]ਮੋਹ। [5]ਜਿਵੇਂ (ਗੁਰੂ ਜੀ) ਕਹਿਣ।

ਜੇਠਾ ਕਹਿ ਪਰਚਾਵੈ। ਸਕਲ ਬਿਧਿਨਿ ਕੀ ਸੇਵ ਕਮਾਵੈ। ਅਪਰ ਕਥਾ ਲਖਨੌਰ ਜੁ ਕੀਨਿ। ਬਰਨਨ ਕਰੋਂ ਪ੍ਰੇਮ ਰਸ ਭੀਨ॥ ੪੨॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਸਿੱਖਜਨਿ ਛੁਟਨ' ਪ੍ਰਸੰਗ ਬਰਨਨੰ ਨਾਮ ਪੰਚ ਪੰਚਾਸਤਿ ਅੰਸੂ ॥੫੫॥ ੫੬. [ਲਖਨੌਰ ਨਿਵਾਸ। ਸ਼ਾਹ ਭੀਖ ਦਾ ਮਿਲਨਾ]।

ਦੋਹਰਾ ॥ ਪ੍ਰਥਮ ਬਸੇ[1] ਜੁਗ ਮਾਤ ਜੁਤਿ ਗੁਰੁ ਇਕਾਕੀ ਹੋਇ। ਸੇਵਕ ਇਕ ਭੀ ਸੰਗ ਨਹਿਂ ਤਨ ਤੀਨਹੁ[2] ਤਹਿਂ ਜੋਇ ॥ ੧॥ ਚੌਪਈ ॥ ਜੋ ਕੁਛ ਹੋਇ ਚਾਹਿ ਚਿਤ ਸੇਵਾ। ਜੇਠਾ ਕਰਹਿ ਜਾਨਿ ਗੁਰਦੇਵਾ। ਇਕ ਦਿਜ ਭੋਜਨ ਆਨਿ ਬਨਾਵੈ। ਦੋਇ ਸਮੈ ਕਰਿ ਸ੍ਵਾਦ ਅਚਾਵੈ॥ ੨॥ ਦਿਨ ਮਹਿਂ ਤਹਿਂ ਗਨ ਬਾਲਿਕ ਮੇਲ। ਵਹਿਰ ਗ੍ਰਾਮ ਢਿਗ ਖੇਲਤਿ ਖੇਲ। ਕਿੰਦੁਕ[3] ਡੰਡਾ[4] ਗਹਿ ਜੁਗ ਹਾਥ। ਫੈਂਕਹਿ ਦੂਰ ਮਾਰ ਕਰਿ ਨਾਥ॥ ੩ ॥ ਬਾਲਿਕ ਧਾਇ ਗਹੈਂ ਤਹਿਂ ਗੋਰਹਿਂ। ਪੁਨ ਡੰਡਾ ਹਤਿ ਕਿੰਦੁਕ ਪੋਰਹਿਂ[5]। ਕਬਹੁੰ ਬ੍ਰਿਛਨ ਪਰ ਚਢਿ ਚਢਿ ਕੂਦਹਿਂ। ਹਾਰਹਿ ਬਾਲ ਤਾਂਹਿ ਦ੍ਰਿਗ ਮੂੰਦਹਿਂ[6]॥ ੪॥ ਕਬਹੁੰ ਭਾਗ ਚਲਹਿਂ ਕਿਹ ਆਗੇ॥ਅਧਿਕ ਝੁਮਾਵਹਿਂ[7] ਹਾਥ ਨ ਲਾਗੇ॥ਕਬ ਦੁਇ ਦਿਸ਼ਿ ਬਾਲਿਕ ਸਭਿ ਹੋਇ। ਖੇਲਹਿਂ ਪਰੇ[8] ਬੰਧ ਕਰਿ ਦੋਇ ॥ ੫ ॥ ਜੀਤ ਹਾਰ ਕੀ ਖੇਲ ਮਚਾਵਹਿਂ। ਧਾਵਹਿਂ ਏਕ ਓਰ ਕੌ ਲਾਵਹਿਂ। ਇਕ ਐਂਚਹਿਂ ਇਕ ਛੁਟ ਕਰਿ ਜਾਵੈਂ। ਇਕ ਲਰ ਕਰਿ ਨਿਜ ਸਦਨ ਸਿਧਾਵੈਂ॥ ੬॥ਇਕ ਕੌ ਇਕ ਖਿਝਾਇ ਕਰਿ ਰੋਕਹਿਂ। ਇਮ ਖੇਲਤਿ ਜੋ ਲੋਕ ਬਿਲੋਕਹਿਂ:—[9]ਕਿਸ ਛੱਤ੍ਰੀ ਕੋ ਬਾਲਿਕ ਅਹੈਂ[9]। ਕਿਤਕ ਦਿਨਨ ਤੇ ਇਸ ਥਲ ਰਹੈ[10]॥੭॥ ਪਰਚੈਂ ਬਾਲਿਕ ਬ੍ਰਿੰਦ ਮਝਾਰਾ। ਮਾਤ ਹਕਾਰਹਿ ਬਾਰੰਬਾਰਾ। ਨਿਕਟ ਬਿਠਾਇ ਅਚਾਇ ਅਹਾਰੇ। [9]ਘਰ ਮਹਿਂ ਥਿਰਹੁ, ਨ ਫਿਰਿ ਦਿਨ ਸਾਰੇ[10]॥ ੮ ॥ ਬਰਜੇ ਰਹੈਂ ਨ, ਜਾਇਂ ਵਹਿਰ ਕੌ। ਬਾਲ ਬੁਲਾਵਹਿਂ ਖੇਲ ਠਹਿਰਕੌ[11]। ਪ੍ਰੇਮ ਧਰਹਿਂ ਸਗਰੇ ਚਲਿ ਆਵਹਿਂ। ਕ੍ਰੀੜਾ ਅਨਿਕ ਪ੍ਰਕਾਰ ਮਚਾਵਹਿਂ॥ ੯ ॥ ਸ਼ਾਹਿ ਭੀਖ ਜੋ ਪਟਣੇ ਗਯੋ। ਤੀਨ ਮਾਸ ਕੇ ਦਰਸਤਿ ਭਯੋ। ਨਿਕਟ ਗ੍ਰਾਮ ਤਿਸ ਬਸਬੇ ਕੇਰਾ। ਜਹਾਂ ਪ੍ਰਿਥੋਦਕ[12] ਤੀਰਥ ਹੇਰਾ॥

[1]ਪਹਿਲੇ (ਲਖਨੌਰ ਵਿਚ) ਵਸੇ। [2]ਦੋ ਮਾਤਾ ਜੀ ਤੇ ੧ ਗੁਰੂ ਜੀ, ਤਿੰਨੇ ਹੀ। [3]ਖਿਦੋ। [4]ਧੁੰਡੀ। [5]ਰੋੜ੍ਹਦੇ ਹਨ। [6]ਜੇਹੜਾ ਹਾਰ ਜਾਵੇ ਤਿਸ ਬਾਲ ਦੀਆਂ ਅੱਖਾਂ ਮੀਟਦੇ ਹਨ। [7]ਫਿਰਾਂਵਦੇ ਹਨ। [8]ਕਤਾਰਾਂ। [9](ਸ਼੍ਰੀ ਗੁਰੂ ਜੀ ਨੂੰ ਵੇਖਕੇ ਕਹਿੰਦੇ ਹਨ) ਕਿਸੇ ਛੱਤ੍ਰੀ ਦਾ ਇਹ ਬਾਲ ਹੈ। [10]ਠਾਹਿਰ, ਖੇਲਨ ਦੇ ਥਾਂ ਵਿਚ। (ਅ) ਠਹਿਰਾਈ ਹੋਈ ਖੇਲ ਵਾਸਤੇ। [11]ਪ੍ਰਿਥੂਦਕ ਨਾਮੇ ਤੀਰਥ ਜਿਸਨੂੰ ਹੁਣ ਪਹੋਆ ਕਹਿੰਦੇ ਹਨ, ਇਹ ਸੁਰੱਸ੍ਵਤੀ ਦੇ ਕਿਨਾਰੇ ਤੇ ਹੈ।

੧੦॥ਤਹਿੰ ਤੇ ਤੀਨ ਕੋਸ ਤਿਸ ਜਾਨਹਿੰ।ਗ੍ਰਾਮ ਸਿਆਲਾ ਨਾਮ ਬਖਾਨਹਿੰ। ਕਬ ਤਹਿੰ ਰਹੈ ਕਬਹਿ ਕੁਹੜਾਮ[1] । ਸਿਮਰਤਿ ਨਿਤ ਖ਼ੁਦਾਇ ਕੋ ਨਾਮ ॥੧੧॥ ਠਸਕਾ ਨਾਮ ਗ੍ਰਾਮ ਇਕ ਚੀਨੋ। ਕਿਸ ਤੁਰਕੇਸ਼ੁਰ ਨੇ ਤਿਸ ਦੀਨੋ। ਚਾਹਤਿ ਚਿਤ ਬਖਸ਼ਾਵਨਿ ਕਾਜ[2] ।–ਜਬਹਿ ਭਵਿੱਖਤ ਸਿੰਘਨ ਰਾਜ॥੧੨॥ਨਹਿੰ ਛੀਨਹਿੰ ਸੋ ਦੇਗ ਜੁ ਮੋਰੀ–। ਇਹੀ ਕਾਮਨਾ ਨਿਤ ਪ੍ਰਤਿ ਲੋਰੀ। ਨਿਜ ਅਜ਼ਮਤ ਕਰਿ ਉਰ ਮਹਿੰ ਜਾਨੇ ।–ਦੇਗ਼ ਤੇਗ਼ ਕੋ ਧਨੀ ਮਹਾਨੇ ॥੧੩॥ ਮਮ ਸਮੀਪ ਆਏ ਲਖਨੌਰ–। ਏਕ ਪੀਰ ਲੈ ਸੰਗੀ ਔਰ। ਕਹੂੰ ਜਾਨਿ ਕੋ ਲੀਨਿ ਬਹਾਨਾ। ਪਹੁੰਚਨੋ ਆਇ ਗੁਰੂ ਜਿਸ ਥਾਨਾ॥੧੪॥ ਕਿੰਦੁਕ ਕੋ ਡੰਡਾ ਹਤਿ ਪੂਰਹਿੰ।ਬਾਲਿਕ ਤੇ ਨ ਬੁਚਹਿੰ[3] ਪੁਨ ਗੋਰਹਿੰ।ਹੁਇ ਸਮੀਪ[4] ਗਹਿ ਕਦਮ ਪਦਮ ਕੋ । ਸਿਜਦਾ ਕੁਨਦ ਅਨੰਦ ਸਦਮ ਕੋ[5] ॥ ੧੫ ॥ ਪੁਨ ਕਰ ਜੋਰਤਿ ਖਰੋ ਅਗਾਰੀ । ਕਰਿ ਤਰੀਫ ਬਹੁ ਅਰਜ਼ ਗੁਜ਼ਾਰੀ । 'ਧੰਨਭਾਗ ਮੈਂ ਹੋਇਸਿ ਆਜੁ।ਦਰਸੇ ਆਨਿ ਗ਼ਰੀਬ ਨਿਵਾਜੁ'[6]॥ ੧੬॥ ਪਿਖਿ ਬਾਲਿਕ ਇਕਠੇ ਹੁਇ ਆਏ । ਨਿਜ ਸੰਗਨ ਜੁਤਿ ਭੇ ਸਮੁਦਾਏ[7]। ਸ਼ਾਹੁ ਭੀਖ ਕੁਛ ਕਹਿਬੋ ਚਾਹੀ।ਇਤ ਉਤ ਦੇਖੇ ਕਰਿ ਬਹੁਪਾਹੀ[8]॥ ੧੭॥ਲਿਏ ਉਠਾਇ ਆਪਨੀ ਗੋਦ । ਨਸ਼ਾਰੋ ਭਯੋ ਬਿਲੰਦ ਪ੍ਰਮੋਦ । ਸਭਿਹਿਨਿ ਕੋ ਕਹਿ 'ਠਾਂਢੇ ਰਹੀਅਹਿ । ਅਬਹਿ ਛਿੱਪੂ ਆਵਹਿੰ, ਥਿਰ ਰਹੀਅਹਿ' ॥੧੮॥ ਸਭਿ ਤੇ ਦੂਰ ਖਰੇ ਤਬ ਹੋਇ । ਪਟ ਸੋਂ ਰਜ ਝਾਰਤਿ ਪਗ ਦੋਇ।ਬੂਝਨ ਲਗਯੋ ਸਕਲ ਹੀ ਗਾਥ।'ਦੁਸ਼ਟ ਤੁਰਕਪਤਿ ਦਿੱਲੀ ਨਾਥ ॥ ੧੯ ॥ ਆਪ ਗਏ ਚਲਿ ਪਿਤਾ ਤੁਮਾਰੇ । ਪਰੇ ਜਾਇ ਤਿਸ ਕੈਦ ਮਝਾਰੇ । ਛੁਟਹਿੰ ਕਿ ਨਹੀਂ ਕਹਾਂ ਗਤਿ ਹੋਇ?ਚਹਹੁ ਸੁ ਕਰਹੁ ਬਿਲਮ ਨਹਿੰ ਕੋਇ ॥ ੨੦ ॥ ਇਹ ਰਾਵਰਿ ਕਸ਼ਾ ਖੇਲ ਪਸਾਰਾ ? ਜਾਨ ਸਕਹਿ ਨਹਿੰ ਜਿਹ ਜਗ ਸਾਰਾ[9] । ਅਜ਼ਮਤ ਜੁਤਿ ਪ੍ਰੇਮੀ ਤਿਹ ਜਾਨਾ। ਮਰਮ[10] ਬਾਤ ਕੋ ਸਕਲ ਬਖਾਨਾ ॥ ੨੧ ॥ 'ਸ਼੍ਰੀ ਨਾਨਕ ਕੀ ਦਾਤ ਬਿਸਾਲਾ । ਬਾਬਰ ਲੀਨਿ ਸੁ ਪੂਰਬ ਕਾਲਾ । ਅਬ ਇਹੁ ਗਰਬ ਰਹਸੋ ਮਤਿ ਮੂਢਾ । ਸ਼ਰ੍ਹ ਚਲਾਵਨਿ

[1](ਕਦੇ ਸਿਆਲੇ ਪਿੰਡ ਵਿੱਚ ਤੇ) ਕਦੇ ਕੁਹੜਾਮ ਵਿੱਚ ਰਹਿੰਦਾ ਸੀ। [2](ਗੁਰੂ ਦਸਮ ਜੀ ਪਾਸੋਂ) ਬਖਸ਼ਾਇਆ ਚਾਹੁੰਦਾ ਸੀ। [3]ਬੋਚੀ ਨਹੀਂ ਜਾਂਦੀ (ਗੇਂਦਾ) । [4](ਪੀਰ ਨੇ) ਨੇੜੇ ਹੋਕੇ। [5]ਅਨੰਦ ਦੇ ਘਰ (ਗੁਰੂ ਜੀ) ਨੂੰ ਸਿਜਦਾ ਕਰਦਾ ਹੈ । [6]ਸੰਗੀਆਂ ਸਮੇਤ ਇਕੱਠੇ ਹੋ ਗਏ। [7]ਬਹੁਤੇ (ਲੜਕੇ) ਪਾਸ (ਆਏ ਦੇਖੇ) । [8]ਭੇਦ ।

ਹਠਹਿ ਅਰੂਢਾ ॥੨੨॥ ਹਿੰਦੂ ਤੁਰਕ ਦੌਨ ਹੀ[1] ਮਾਰੇ। ਪਰੰਪਰਾ ਕੋ ਧਰਮ ਬਿਗਾਰੇ। ਪਿਤਾ ਹਮਾਰੇ ਦੇ ਕਰਿ ਸੀਸਾਜਰਾਂ ਉਖਾਰਹਿੰ ਖਲ ਅਵਿਨੀਸ਼॥ ੨੩ ॥ ਨਵੇਂ ਪੰਥ ਹਮ ਸਾਜਨਿ ਕਰੈਂ। ਤੇਜ ਰਾਜ ਕੌ ਤਿਨ ਮਹੁ ਧਰੈਂ।ਇਸ ਕਾਰਨ ਤੇ ਸਤਿਗੁਰ ਗਏ । ਤਨ ਕੋ ਅੰਤ ਜਾਨਿ ਨਿਜ ਲਏ' ॥ ੨੪ ॥ਸੁਨਿ ਕਰਿ ਸ਼ਾਹੁ ਭੀਖ ਕਰ ਜੋਰੇ। 'ਮੈਂ ਰਾਵਰਿ ਕੇ ਚਰਨ ਨਿਹੋਰੇ। ਅਚਲ ਰਹੈ ਜਗ ਟੁਕਰਾ ਮੋਰਾ । ਜਬ ਹੁਇ ਗੁਰੂ ਪੰਥ ਕੌ ਜੋਰਾ ॥ ੨੫ ॥ ਰਿਦੈ ਕਾਮਨਾ ਰਹੈ ਹਮੇਸ਼ । ਪੁਰਵਹੁ ਕਰੁਨਾ ਕਰਹੁ ਵਿਸ਼ੇਸ਼' । ਸੁਨਿ ਗੁਰ ਸ਼੍ਰੀ ਮੁਖ ਗਿਰਾ ਉਚਾਰੀ। 'ਚਿਰੰਕਾਲ ਰਹਿ ਦੇਗ਼ ਤੁਮਾਰੀ ॥ ੨੬ ॥ ਜੋ ਤੇਰੇ ਟੁਕਰੇ ਕੋ ਖੋਵਹਿ। ਖੋਯੋ ਜਾਇ, ਸੁ ਨਹਿੰ ਥਿਰ ਹੋਵਹਿ । ਪੰਥ ਹਮਾਰੇ ਮਹਿੰ ਬਹੁ ਰਹੈਂ । ਅਪਨਿ ਮਨੋਰਥ ਪੂਰਨ ਲਹੈਂ' ॥ ੨੭ ॥ ਸ਼ਾਹੁ ਭੀਖ ਸੁਨਿ ਹਰਖਯੋ ਘਨੋ । ਜਾਚਯੋ ਜਿਮ,ਤਿਮ ਹੀ ਸਭਿ ਬਨੋ । ਬਾਤਨ ਕਰਤਿ,ਅੰਗ ਤੇ ਧੂਰ। ਪੌਂਛਤਿ ਰਹਯੋ ਪ੍ਰੇਮ ਕਰਿ ਭੂਰ ॥ ੨੮ ॥ ਇੱਤਯਾਦਿਕ ਕੁਛ ਆਨ ਬਖਾਨਤਿ । ਗੋਦ ਉਠਾਏ ਤਿਤ ਕੋ ਆਨਤਿ[2] । ਹਾਥਨ ਸ਼ਾਥ ਪਲੋਸਤਿ ਚਰਨੰ । ਜਨ ਕੇ ਹਰਨ ਜਨਮ ਅਰ ਮਰਨੰ[3] ॥੨੯॥ ਜਹਿੰ ਬਾਲਿਕ ਮਹਿੰ ਖੇਲਤਿ ਆਗੇ। ਤਿਹ ਥਾਂ ਗੋਦ ਉਤਾਰਿ ਸੁਭਾਗੇ[4] । ਕਦਮ ਪਦਮ ਕੌ ਸਿਜਦਾ ਕੀਨਿ । ਰਿਦੈ ਧਯਾਨ ਸੋਈ ਧਰਿ ਲੀਨਿ ॥੩੦॥ ਗਮਨਯੋਂ ਬਹੁਰ ਆਪਨੇ ਥਾਨ । ਮਨ ਹੀ ਮਨ ਆਨੰਦ ਮਹਾਨ । ਮੀਰ ਦੀਨ ਜੇ ਪੀਰ ਬਿਸਾਲਾ। ਰਹਯੋ ਨਿਹਾਰਤਿ ਥਿਰ ਤਿਸ ਕਾਲਾ ॥ ੩੧ ॥ ਰਿਦੈ ਸੰਦੇਹ ਬਿਲੰਦ ਉਠਾਵਾ । ਕਹਾਂ ਪੀਰ ਮਤਿ ਤੇ ਬਵਰਾਵਾ।ਅਸਮੰਜਸ ਅਸ ਜਿਸਨੇ ਕੀਨਿ । ਨਹੀਂ ਤੁਰਕ ਸਹਿ ਸਕਹਿੰ ਪ੍ਰਬੀਨ ॥ ੩੨ ॥ ਮਿਲਿ ਜਬ ਚਲਯੋ ਪੰਥ ਮਹਿੰ ਕਹਯੋ । 'ਸੁਨਹੁ ਪੀਰ ! ਤੁਮ ਕੌ ਬਡ ਲਹਯੋ[5]। ਸਿਜਦਾ ਕਰਤਿ ਸਰਬ ਤੁਰਕਾਨਾ । ਜਾਨਹੁ ਅਜ਼ਮਤਵਾਨ ਮਹਾਨਾ ॥ ੩੩ ॥ ਕਹਾਂ ਕਰਯੋ ਅਬ ਹਿੰਦੂ ਬਾਲਿਕ । ਹੇਰਤਿ ਚਰਨ ਪਰਯੋ ਤਤਕਾਲਿਕ । ਤੁਰਕ ਜਨਮ ਤੁਮ ਬੈਸ ਬਡੇਰੀ । ਲਖੀ ਨ–ਮਨਤਾ ਹੈ ਬਡ ਮੇਰੀ–' ॥੩੪॥ ਸ਼ਾਹੁ ਭੀਖ ਸੁਨਿ ਉੱਤਰ ਦੀਨਾ । 'ਤੁਮਨੇ ਨਹੀਂ ਭੇਵ ਕੁਛ ਚੀਨਾ।ਸ਼੍ਰੀ ਨਾਨਕ ਗਾਦੀ ਪਰ ਜੋਇ । ਹੁਇ ਖ਼ੁਦਾਇ ਕੀ ਦਰਗਹਿ ਸੋਇ ॥ ੩੫ ॥ ਜਬ ਸਭਿ ਪੀਰ

[1]ਹਿੰਦੂ ਤੇ ਤੁਰਕ ਦੌਨੋ ਹੀ । [2]ਲਿਆਂਵਦਾ ਹੈ । [3](ਜੋ ਚਰਨ ਕਿ) ਦਾਸਾਂ ਦੇ ਜਨਮ ਮਰਨ ਨਾਸ਼ ਕਰਨ ਵਾਲੇ ਹਨ । [4]ਸੁਭਾਗੇ (ਭੀਖ ਸ਼ਾਹ) ਨੇ । [5]ਤੁਹਾਨੂੰ ਵਡਾ ਜਾਣਦੇ ਹਨ (ਤੁਰਕ ਸਾਰੇ)।

ਪਹੁੰਚਹਿੰ ਜਾਇ। ਥਿਰਹਿੰ ਪੌਰ ਆਗੇ ਸਮੁਦਾਇ । ਤਬ ਇਹ ਊਚੇ ਥਲ ਚਲਿਆਵੈਂ। ਸਭਿਹਿਨਿ ਕੋ ਨਿਜ ਦਰਸ ਦਿਖਾਵੈਂ ॥ ੩੬ ॥ ਜਿਸ ਨੇ ਜੋ ਕਹਿਬੋ ਤਬ ਹੋਇ। ਇਨ ਸੋਂ ਕਹੈ, ਪੂਰ ਹੈਂ ਸੋਇ। ਨਹਿੰ ਖ਼ੁਦਾਇ ਕਿਨ ਦੇਖਜੋ ਕਹਾਂ। ਇਹੀ ਰੂਪ ਕੈ ਔਰੈ ਅਹਾਂ[1]* ॥ ੩੭ ॥ ਅਬ ਨਿਜ ਤਨ ਜੋ ਧਾਰਨਿ ਕੀਨਿ।ਦਰਸੋ ਤਹਾਂ ਜਨਮ ਜਹਿੰ ਲੀਨਿ।ਹਿੰਦੂ ਤੁਰਕ ਰਹੇ ਜਗ ਦੋਇ। ਪਰਖੇ ਤਹਾਂ ਪਹੁੰਚਿ ਮੈਂ ਸੋਇ ॥ ੩੮ ॥ ਧਰੀ ਕਾਮਨਾ ਅਬ ਮੈਂ ਆਇ।ਕੀਨਿ ਜਾਚਨਾ ਲੀਨਿ ਸੁ ਪਾਇ।ਤਰੁਨ ਹੋਇ ਤਨ ਰਨ[2]ਕੋ ਕਰੈਂ। ਤੋਜ ਤੁਰਕ ਗਨ ਕੋ ਸਭਿ ਹਰੈਂ ॥ ੩੯ ॥ ਦਿੱਲੀ ਅਰੁ ਲਵਪੁਰੀ ਮਝਾਰ। ਸਭਿ ਕੀ ਲੈਹੈਂ ਪਾਗ ਉਤਾਰ[3]। ਰਹਨਿ ਦੇਹਿੰ ਨਹਿੰ ਪਤਿ ਕਿਸ ਕੇਰ । ਕਰਹਿੰ ਧੂਲ ਜੋ ਸੈਲ ਉਚੇਰ[4] ॥ ੪੦ ॥ ਨਿਜ ਟੁਕਰਾ ਬਖਸ਼ਾਵਨਿ ਗਯੋ। ਕ੍ਰਿਪਾ ਕਰੀ ਮੁਹਿ ਕੋ ਬਰ ਦਯੋ'। ਮੀਰ ਦੀਨ ਕੋ ਸਰਬ ਬ੍ਰਿਤਾਂਤ। ਕੀਨਿ ਸੁਨਾਵਨਿ ਹਰਖਤਿ ਗਾਤ[5] ॥ ੪੧ ॥ ਕਵਿ ਸੰਤੋਖ ਸਿੰਘ ਕਰਤਿ ਉਚਾਰੇ। ਤਿਸ ਕੋ ਗ੍ਰਾਮ ਸੁ ਨਿਕਟ ਹਮਾਰੇ। ਚਹੁੰ ਦਿਸ਼ਿ ਸਿੰਘਨ ਰਾਜ ਬਡੇਰਾ। ਠਸਕਾ ਗ੍ਰਾਮ ਬੀਚ ਹਮ ਹੇਰਾ ॥ ੪੨ ॥ ਸ਼ਾਹੁ ਭੋਖ ਕੋ ਰਹੈ ਫਕੀਰ। ਦੇਤਿ ਦੇਗ ਜੋ ਆਵਹਿ ਤੀਰ। ਸਿੰਘ ਕੂਪ[6] ਨਹਿੰ ਛੀਨਜੋ ਕਾਹੂ। ਰਹਜੋ ਤਿਨਹੁੰ ਢਿਗ ਸਭਿ ਕੋ ਮਾਹੂੰ' ॥ ੪੩ ॥ ਸ਼੍ਰੀ ਗੁਰੁ ਗੋਬਿੰਦ ਸਿੰਘ ਕੋ ਬੈਨ।ਜਗ ਮਹਿੰ ਅਟਲ, ਮਿਟਹਿੰ ਕਿਮ ਹੈ ਨ। ਸਭਿ ਸੰਗਤਿ ਗੁਰੁ ਸਿਮਰਨ ਕਰੋ।ਬਿਘਨ ਦੁਹੂੰ ਲੋਕਨਿ ਕੇ ਹਰੋ ॥ ੪੪ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਸ਼ਾਹ ਭੀਖ ਮਿਲਨਿ' ਪ੍ਰਸੰਗ ਬਰਨਨੰ ਨਾਮ ਖਸ਼ਟ ਪੰਚਾਸਤੀ ਅੰਸੂ ॥ ੫੬ ॥

੫੭. [ਲਖਨੌਰ ਮਿੱਠਾ ਖੂਹ ਲਵਾਯਾ । ਮਾਮਾ ਜੀ ਆਏ]।

ਦੋਹਰਾ ॥ ਅਪਰ ਬਾਰਤਾ ਕਛੁ ਕਹੌਂ ਜਿਮ ਬੀਤੀ ਲਖਨੌਰ। ਬਲ ਸਰੀਰ ਬ੍ਰਿੰਦਤਿ ਗੁਰੂ ਜੋ ਸਭ ਜਗ ਸਿਰਮੌਰ ॥ ੧ ॥ ਚੌਪਈ ॥ ਗ੍ਰਾਮ ਨਨੌੜੀ ਨਿਕਟਿ ਅਹੈ ਜਿਹ। ਘੋਘਾ ਨਾਮ ਮਸੰਦ ਬਸੈ ਤਹਿੰ। ਪ੍ਰਥਮ ਗੁਰੂ ਜਬ ਤੀਰਥ ਗਏ। ਤਬ ਸੋ ਮਿਲਜੋ ਹੁਤੋ ਢਿਗ ਆਏ ॥ ੨ ॥ ਕਿਤਿਕ ਸਮੇਂ ਰਹਿ ਸੰਗ ਗੁਜ਼ਾਰਾ। ਦਰਬ ਲੋਭ ਬਹੁ ਰਿਦੇ ਮਝਾਰਾ । ਮਾਤਾ ਗੁਜਰੀ ਕੀ ਇਕ ਦਾਸੀ। ਸੇਵਾ ਕਰਤਿ ਰਹਤਿ ਨਿਤ ਪਾਸੀ ॥ ੩ ॥ ਤਿਹ ਬਿਰਮਾਇ

---

[1]ਇਹੀ ਰੂਪ ਹੈ ਯਾ ਕਿ ਕੋਈ ਹੋਰ ਰੂਪ ਹੈ (ਖੁਦਾਇ ਦਾ) । [2]ਜੰਗ । [3]ਭਾਵ ਸਰਦਾਰੀ ਖੋਹ ਲੈਣਗੇ । [4]ਪਹਾੜ ਵਤ ਉੱਚਿਆਂ ਦੀ । [5]ਪ੍ਰਫੁੱਲਤ ਸਰੀਰ ਭਾਵ ਖੁਸ਼ ਹੋਕੇ । [6]ਕਿ ਸ੍ਰੀ ਸਿੰਘ ਰਾਜਾ ਨੇ । [7]ਸਾਰਿਆਂ ਦੇ (ਰਾਜ) ਵਿੱਚ । *ਪਾ:—ਤਹਾਂ ।

ਮੂਢ ਲੇ ਗਯੋ। ਪੁਨ ਪਾਛੇ ਪਛੁਤਾਵਤਿ ਭਯੋ। ਜਬ ਲਖਨੌਰ ਗੁਰੂ ਚਲਿ ਆਏ। ਸੁਨਿ ਕਰਿ ਚਹਿਤ–ਲੇਉਂ ਬਖਸ਼ਾਏ–॥ ੪ ॥ ਖੇਲਤਿ ਹੁਤੇ ਬ੍ਰਿੰਦ ਮਿਲਿ ਬਾਲਿ। ਤਹਾਂ ਆਨਿ ਦਰਸੇ ਤਤਕਾਲ। ਹਾਥ ਜੋਰਿ ਨਿਜ ਅਰਜ਼ ਗੁਜ਼ਾਰੀ। 'ਮੈਂ ਮਸੰਦ ਨਿਤ ਗੁਰੁ ਅਨੁਸਾਰੀ ॥ ੫ ॥ ਆਪ ਬਾਸ ਕੀਨਸਿ ਲਖਨੌਰ। ਨਹਿੰ ਰਹਿਬੇ ਕੋ ਨੀਕੀ ਠੌਰ। ਅਲਪ ਸਥਾਨ ਅਜਰ ਮਹਿੰ ਜਿਨ ਕੇ। ਕੌਠੇ ਛਤ ਛੋਟੇ ਥਲ ਤਿਨ ਕੇ ॥ ੬ ॥ ਮਮ ਘਰ ਮਹਿੰ ਕਰੁਨਾ ਕਰਿ ਚਲੋ। ਸਮਾ ਬਿਤਾਵਹੁ ਬਸਿ ਥਲ ਭਲੋ'। ਸੁਨਿ ਗੁਰ ਕਹਤਿ 'ਭਾਉ ਉਰ ਤੋਰੇ। ਚਲਿ ਹੈਂ ਪ੍ਰਥਮ ਲੇਹਿੰ ਜਬ ਹੋਰੇ[1] ॥ ੭ ॥ ਬਿਨ ਅਸਵਾਰੀ ਹੈ ਨ ਪਯਾਨਾ। ਪਹੁੰਚਹਿੰ ਜਬਹੂੰ ਆਇ ਕਿਕਾਨਾ[2]'। ਇਮ ਬਹੁ ਬਾਰਿ ਆਇ ਕਰਿ ਪਾਸ। ਹਿਤ ਲੇ ਚਲਨਿ ਕਰਹਿ ਅਰਦਾਸ ॥ ੮ ॥ ਸਤਿਗੁਰ ਨਿਜ ਮਾਤਨ ਸੋ ਕਹੈਂ।'ਇਕ ਮਸੰਦ ਕਹਿ,ਮਮ ਘਰ ਰਹੈ[3]। ਥਾਨ ਕੁਸ਼ਾਦ ਸਦਨ ਹੈ ਸੁੰਦਰ। ਲਿੰਪਨ ਬਨੈ[4] ਵਹਿਰ ਅਰੁ ਅੰਦਰ'॥ ੯ ॥ ਸ਼੍ਰੀ ਗੁਜਰੀ ਨਹਿੰ ਜਾਨਹਿ ਤਾਂਹੀ। ਸੁਤ ਸਨ ਭਨਤਿ 'ਚਲਨਿ ਅਬ ਨਾਂਹੀ'। ਇਮ ਕੇਤਿਕ ਦਿਨ ਬੀਤੇ ਜਬੈ। ਜਲ ਮੀਠੋ ਲਖਨੌਰ ਨ ਸਬੈ ॥ ੧੦ ॥ ਪਾਨ ਕਰਤਿ ਗੁਰ ਕੇਤਿਕ ਬਾਰੀ[5]। ਕਹੈਂ 'ਅਹੈ ਖਾਰੀ ਇਹ ਬਾਰੀ[6]।ਆਛੋ ਸ੍ਵਾਦ ਨ ਪੀਵਨਿ ਬਿਖੈ। ਮਧੁਰ ਇਹਾਂ ਕੋ ਕੂਪ ਨ ਪਿਖੈਂ' ॥ ੧੧ ॥ ਸੁਨਿ ਗੁਜਰੀ ਚਿਤ ਚਿੰਤ ਉਪਾਵੈ।–ਅਸ ਨਹਿੰ ਹੋਹਿ ਅਪਰ ਥਲ ਜਾਵੈਂ–। ਜੇਠੇ ਸੰਗ ਬੂਝਨਾ ਠਾਨੀ। 'ਨੀਕੋ ਅਹੈ ਕਿ ਨਹਿੰ ਕਿਤ ਪਾਨੀ ?॥ ੧੨ ॥ ਰੁਚਹਿ ਨਹੀਂ ਇਹ ਸਾਹਿਬਜ਼ਾਦੇ। ਸਭਿ ਕੋ ਲਗਹਿ ਨਹੀਂ ਕੁਛ ਸ੍ਵਾਦੇ'। ਜੋਰਿ ਹਾਥ ਤਿਨ ਭਨਸੋਂ ਸੁਨਾਈ। 'ਕ੍ਰਿਪਾ ਤੁਮਾਰੀ ਜੋ ਹੁਇ ਜਾਈ॥੧੩॥ ਭਨੇ ਬਾਕ ਤੇ ਮੀਠੋ ਹੋਇ। ਪਾਨ ਕਰਹਿ ਸ੍ਵਾਦਲ ਸਭਿ ਕੋਇ। ਕਿਸੀ ਕੂਪ ਕੋ ਮਧੁਰ ਨ ਅਹੈ। ਇਹ ਬਿਨਤੀ ਸਗਰੇ ਨਰ ਕਹੈਂ' ॥ ੧੪ ॥ ਸੁਨਿ ਗੁਜਰੀ ਨਹਿੰ ਜਾਨਸੋ ਪਾਨੀ। ਨੰਦਨ ਦਿਸ਼ਿ ਤੇ ਚਿੰਤ ਮਹਾਨੀ। ਬਹੁਰ ਗ੍ਰਾਮ ਕੇ ਜੇ ਨਰ ਨਾਰੀ। ਸਭਿ ਪੀਵਤਿ ਖਾਰੀ ਅਸ ਬਾਰੀ[6] ॥ ੧੫ ॥ ਕਹਿ ਜੇਠੇ ਕੋ ਪੰਚ ਬੁਲਾਏ। ਮਿਲਿ ਮਾਨਵ ਪਹੁੰਚੇ ਸਮੁਦਾਏ। ਉਠ ਮਾਤਾ ਘਰ ਵਹਿਰ

---

[1]ਚਲਾਂਗੇ ਤਦੋਂ, ਜਦੋਂ ਪਹਿਲਾਂ (ਤੇਰਾ ਪ੍ਰੇਮ) ਦੇਖ ਲਵਾਂਗੇ। [2]ਜਦੋਂ ਘੋੜਾ (ਆਨੰਦ ਪੁਰੋਂ) ਆ ਜਾਵੇਗਾ। [3]ਰਹੋ। [4]ਲਿੰਬ ਕਰ ਬਣਾਏ ਹੋਏ ਹਨ। [5]ਕਈ ਵੇਰ। [6]ਜਲ।

ਸਿਧਾਰੀ। ਅਵਨੀ ਤਹਾਂ ਸਮੀਪ ਨਿਹਾਰੀ ॥ ੧੬ ॥ ਕਰ ਕੀ ਸ਼ਾਰਤ[1] ਕਰਤਿ ਬਤਾਈ। 'ਨਿਕਸਹਿ ਜਲ ਮੀਠੋ ਇਸ ਥਾਈਂ। ਕਰਿ ਉਪਾਇ ਕੋ ਲੇਹੁ ਨਿਕਾਸੀ। ਨਰ ਨਾਰਿਨ ਪੀਵਹਿੰ ਸੁਖਰਾਸੀ' ॥ ੧੭ ॥ ਸੁਨਤਿ ਪੰਚ ਕਰ ਜੋਰਿ ਬਖਾਨੀ। 'ਨਿਸ਼ਚੇ ਇਹਾਂ ਮਧੁਰ ਹੁਇ ਪਾਨੀ। ਬਾਕ ਆਪਕੋ ਨਿਸ਼ਫਲ ਨਾਂਹੀ। ਸਗਰੋ ਗ੍ਰਾਮ ਪਾਨ[2] ਸੁਖ ਪਾਹੀ॥੧੮॥ ਤਊ ਲਗਾਵਨਿ ਕੀ ਸਮਰੱਥ। ਤਬਹਿ ਬਨਹਿ ਜਬ ਧਨ ਹੁਇ ਹੱਥ। ਕਰਹਿੰ ਬਟੋਰਨ ਸਭਿ ਤੇ ਜਬੈ। ਸਨੈ ਸਨੈ ਹੁਇ ਸਕ ਹੈ ਤਬੈ ॥ ੧੯ ॥ ਥੋਰੇ ਸਦਨ ਸੁ ਧਨ ਤੇ ਹੀਨ।ਅਬਹਿ ਕਹਾਂ ਕਰਿ ਸਕਹਿੰ ਜਿ ਦੀਨ'।ਸ਼੍ਰੀ ਗੁਜਰੀ ਸੁਨਿ ਕਰੁਨਾ ਛਾਈ। ਸਭਿਨਿ ਸਾਥ ਇਮ ਕਹੋ ਬੁਝਾਈ ॥ ੨੦ ॥ 'ਲਗਹੁ ਕੂਪ ਆਗੇ ਕੋ ਇਹਾਂ। ਬੀਤਹੋ ਸਮਾ ਪਿਛਾਰੀ ਮਹਾਂ। ਪੂਰਹੋ ਗਯੋ ਮ੍ਰਿੱਤਕਾ ਸਾਥ। ਇਕ ਮਿਹਨਤ ਕੀਜਹਿ ਨਿਜ ਹਾਥ ॥ ੨੧ ॥ ਰਾਹਕ ਬ੍ਰਿੰਦ ਆਜ ਲਗਿ ਜੱਯੋ। ਕਰਿ ਤੂਰਨਤਾ ਸਕਲ ਖਨੱਯੋ। ਮਧੁਰ ਨੀਰ ਕੋ ਸੁਖ ਸਭਿ ਪਾਓ।ਮਮ ਨੰਦਨ ਕੋ ਪ੍ਰਥਮ ਪਿਆਓ॥੨੨॥ਤਮਾਰ ਤਿਹਾਵਲ ਕਰਿ ਅਬ ਲਯਾਓ। ਕਰਿ ਅਰਦਾਸ ਬ੍ਰਿੰਦ ਬਰਤਾਓ। ਸ਼੍ਰੀ ਨਾਨਕ ਜੀ ਹੋਇਂ ਸਹਾਇ। ਸਿਮਰਹੁ ਨਾਮ ਬਿਘਨ ਗਨ ਜਾਇੰ' ॥ ੨੩ ॥ ਸੁਨਿ ਸਭਿ ਕੋ ਚਿਤ ਚੌਂਪ ਬਡੋਰੀ। ਚਹਤਿ ਬਿਲੋਕਨੋ ਗਨ ਤਿਸ ਬੋਰੀ। ਜਿਮ ਮਾਤਾ ਸੁਤ ਬਾਤ ਬਖਾਨੀ।ਮਿਲਿ ਪੰਚਨਨਰ ਗਨ ਤਿਮ ਠਾਨੀ॥੨੪॥ਪੰਚਾਂਮ੍ਰਿਤੁ ਤਤਕਾਲ ਕਰਾਇ। ਭਨਿ ਅਰਦਾਸ ਦੀਨਿ ਬਰਤਾਇ। ਨਾਮ ਸਿਮਰ ਸ਼੍ਰੀ ਨਾਨਕ ਕੇਰਾ। ਖਨਨ ਲਗੇ ਨਰ ਗਨ ਤਿਸ ਬੇਰਾ॥੨੫॥ਮ੍ਰਿਤਕਾ ਕੋਤਿਕ ਜਬਹਿ ਨਿਕਾਰੀ। ਖਨਤਿ ਕੂਪ ਕੀ ਮਜ਼ਹਿ ਨਿਹਾਰੀ। ਮੁਦਤ ਭਏ ਸਭਿ ਖੋਦਨ ਕਰੇ। ਕੋ ਨਿਕਾਸਿ ਮਾਟੀ ਕੋ ਧਰੇ॥੨੬॥ਸਕਲ ਗ੍ਰਾਮ ਕੋ ਨਰ ਮਿਲਿ ਗਏ। ਤੂਰਨ ਕਾਰ ਕਰਤਿ ਸੋ ਭਏ।ਦਿਵਸ ਤੀਸਰੇ ਕੀਨਸਿ ਤਮਾਰੀ[3]। ਨਿਕਸਯੋ ਮਧੁਰ ਤਬਹਿ ਬਰ ਬਾਰੀ ॥ ੨੭ ॥ ਸਤਿਗੁਰ ਕੇ ਸਮੀਪ ਲੈ ਆਏ। ਪਾਨ ਕੀਨਿ ਆਛੇ ਹਰਖਾਏ। ਬਹੁਰ ਅਖਿਲ ਨਰ ਪੀਯਸਿ ਪਾਨੀ।ਮਹਿੰਮਾ ਮਾਨੀ ਮਹਦ ਮਹਾਂਨੀ ॥ ੨੮ ॥ ਗੁਰੁ ਕੋ ਕੂਪ ਨਾਮ ਤਿਸ ਭਯੋ।ਅਬ ਲਗਿ ਅਹੈ ਮਧੁਰ ਜਲ ਥਿਯੋ। ਮਾਤੁਲ[4] ਕੀ ਪ੍ਰਤੀਖਨਾ ਧਰਿਤੇ।–ਕਬ ਆਵਹਿੰ

---

[1]ਹੱਥ ਦੀ ਸੈਨਤ। [2]ਪੀ ਕੇ। [3]ਤਿਆਰ ਹੋ ਗਿਆ। [4]ਮਾਮੇ ਦੀ।

ਚਲਿ ਆਨੰਦ ਪੁਰਿ ਤੇ ॥ ੨੯ ॥ ਹਯ ਆਦਿਕ ਸਾਮਿੱਗ੍ਰੀ ਲਯਾਵੈਂ। ਤਬ ਅਖੇਰ ਕੋ ਵਹਿਰ ਸਿਧਾਵੈਂ । ਪਿਖਹਿੰ ਠੌਰ ਲਖਨੌਰ ਚੁਕੋਦ[1]। ਚਢਹਿੰ ਕਿਕਾਨ ਕੁਦਾਇ ਸਮੋਦ–॥੩੦॥ ਬੂਝਹਿੰ ਮਾਤਨ ਕੋ ਬਹੁ ਬਾਰੀ। 'ਕਬ ਆਵਹਿੰ ਮਾਤੁਲ ਹਿਤਕਾਰੀ ?'। ਸੁਨਿ ਦਿਨ ਗਿਨਹਿ ਜਨਨਿ ਪਰਚਾਵੈ। 'ਬਾਜ ਸਾਜ ਸਾਜਤਿ ਬਿਲਮਾਵੈਂ[2] ॥ ੩੧॥ ਹਿਤ ਤੁਮਰੇ ਸੁੰਦਰ ਕਰਿਵਾਇ। ਬਸਤ੍ਰ ਸ਼ਸਤ੍ਰ ਆਨਹਿੰ ਸਮੁਦਾਇ। ਅਬ ਨਹਿੰ ਬਿਲਮ,ਆਜ ਕੈ ਕਾਲੀ। ਪਹੁੰਚਨੋ ਲਖਹੁ ਸੁ ਆਇ ਉਤਾਲੀ[3] ॥੩੨॥ ਇਮ ਪ੍ਰਤੀਖਤੇ ਚਲਿ ਕਰਿ ਆਯੋ । ਵਸਤੁ ਸਕਲ ਗੁਰ ਕੇ ਹਿਤ ਲਯਾਯੋ । ਉਤਰਿ ਤੁਰੰਗ ਤੇ ਬੰਦਨ ਠਾਨੀ। ਜੁਗ ਮਾਤਨ ਕੋ ਨਮੋ ਬਖਾਨੀ॥ ੩੩ ॥ ਮੁਦਤ ਗੁਰੂ ਮਾਤੁਲ ਕੋ ਮਿਲੇ।ਬੂਝਿਅਨੰਦ ਪੁਰਿ ਕੀ ਸੁਧਿ ਭਲੇ।'ਪਿਤ ਕੋ ਹੁਕਮ ਭਯੋ ਤਹਿੰ ਜਾਨੇ । ਕਿਤਿਕ ਦਿਵਸ ਮਹੁੰ ਕਰਹਿੰ ਪਯਾਨੇ ॥ ੩੪ ॥ ਇਸੀ ਹੇਤੁ ਬੁਲਵਾਇਸਿ ਤੋਹੀ । ਪਿਖਨ ਦੇਸ਼ ਅਭਿਲਾਖਾ ਮੋਹੀ' । ਕਹਯੋ ਕ੍ਰਿਪਾਲ ਕ੍ਰਿਪਾਲਹਿ ਸੰਗ[4]।'ਬਰਤੋ ਬਡੇ ਗੁਰੂ ਕਿਸ ਰੰਗ॥੩੫॥ਹਮ ਸਭਿ-ਹਿਨਿ ਕੋ ਤਜਿ ਕਰਿ ਗਏ । ਕੈਦ ਤੁਰਕ ਕੀ ਪ੍ਰਾਪਤਿ ਭਏ । ਮਹਾਂ ਦੁਸ਼ਟ ਇਹ ਨੌਰੰਗ ਪਾਪੀ । ਪ੍ਰਭੁ ਸੰਤਨ ਕੋ ਕੁਟਿਲ ਪ੍ਰਤਾਪੀ[5]॥੩੬॥ਹਮ ਕਿਸਹੂੰ ਕੋ ਭੇਦ ਨ ਦੀਨਾ । ਔਚਕ ਪੰਥ ਆਗਰੇ ਲੀਨਾ । ਜੋ ਤੁਰਕੇਸ਼ੁਰ ਕਰਤਿ ਖੁਟਾਈ । ਜੰਗਲ ਦੇਸ਼[6] ਸਿੱਖ ਸਮੁਦਾਈ ॥ ੩੭ ॥ ਜਹਾਂ ਨ ਬਸ ਦੁਸ਼ਟਨ ਕੋ ਕੋਈ । ਸੁਖ ਸੋਂ ਬਾਸ ਤਿਨਹੁੰ ਮਹੁੰ ਹੋਈ । ਕਹਾਂ ਜਾਨ ਕਰਿ ਗੁਰੂ ਪ੍ਰਬੀਨ । ਬੰਧਨ ਬਿਧੇ ਜਾਇ ਤਨ ਦੀਨਿ' ॥ ੩੮ ॥ ਸੁਨਿ ਸਚਿੰਤ ਬਚ ਸਾਹਿਬ ਬੋਲੇ । 'ਕਰਨ ਕਰਾਵਨ ਪ੍ਰਭੂ ਅਡੋਲੇ। ਤਿਨ ਹਿਤ ਕਰਨਿ ਮਨੋਰਥ ਘਨੇ । ਹਮ ਤੁਮ ਕੋ ਇਹ ਨਾਂਹਿ ਨ ਬਨੇ ॥ ੩੯ ॥ ਹੋਨਹਾਰ ਕੋ ਕਰਹਿੰ ਬਨਾਇ[7] । ਕਰਹਿੰ ਜੁ ਹੋਨਹਾਰ ਹੁਇ ਜਾਇ[8] । ਸਕਲ ਕਲਾ ਸਮਰਥ ਸੁਖ ਦਾਤੇ । ਭੂਤ ਭਵਿੱਖਨ ਕੇ ਸਭਿ ਗਯਾਤੇ ॥ ੪੦ ॥ ਤਿਨ ਕੋ ਕਹਯੋ ਮਾਨਬੋ ਭਲੇ । ਸੁਪ੍ਰਸੰਨ ਅਨੁਸਾਰੀ ਚਲੇ। ਮਰਜੀ ਦੇਖਨਿ ਕੇ ਹਮ

---

[1]ਚਾਰੋਂ ਪਾਸੀ । [2]ਘੋੜੇ ਦੇ ਸਾਜ ਨੂੰ ਬਣਵਾਂਦੇ ਹੋਣਗੇ (ਇਸ ਲਈ) ਡੇਰੀ ਲਗੀ ਹੈ। [3]ਛੇਤੀ । [4]ਗੁਰੂ ਜੀ ਨਾਲ । [5]ਕੁਟਲਤਾ ਨਾਲ ਤਪਾਵਣ ਵਾਲਾ ਭਾਵ ਬੜਾ ਦੁਖ ਦੇਣ ਵਾਲਾ। [6]ਮਾਲਵੇ । [7]ਭਾਵ ਹੋਣੀ ਨੂੰ ਆਪ ਬਣਾਉਂਦੇ ਹਨ । [8]ਜੋ ਉਹ ਕਰਦੇ ਹਨ ਉਹ ਹੋਣਹਾਰ ਹੋ ਜਾਂਦੀ ਹੈ।

ਗਰਜੀ[1]। ਨਿਜ ਕਾਰਜ ਕੀ ਕੀਜਹਿ ਅਰਜ਼ੀ[2] ॥ ੪੧॥ ਸਰਬ ਗਯਾਨ ਕੇ ਕਰਤਬ ਮਾਂਹੀ[3]। ਸੁਮਤਿਵੰਤ ਤਰਕਤਿ ਕਬ ਨਾਂਹੀ[4]। ਇਮ ਸਮਝਹੁ ਚਿਤ ਚਿੰਤ ਬਿਸਾਰਹੁ। ਕਰਨੋ ਹੁਕਮ ਕੋ ਨਿਸ਼ਚੈ ਧਾਰਹੁ' ॥ ੪੨ ॥ ਜੁਗ ਮਾਤਨ ਕੇ ਸਹਿਤ ਕ੍ਰਿਪਾਲ।ਅਸ ਉਪਦੇਸ਼ੈਂ ਗੁਰੂ ਕ੍ਰਿਪਾਲ। ਚਿਤ ਬਿਚਾਰ ਕਰਿ ਜਾਨੀ ਸਾਚੀ। ਸੁਮਤਿ ਸਹਿਤ ਸ਼ੁਭ ਗਿਰਾ ਉਬਾਚੀ ॥ ੪੩ ॥ ਖਾਨ ਪਾਨ ਕਰਿ ਸੁਖ ਸੋਂ ਸੋਏ। ਨਿਸਾ ਬਿਤੀ ਤਬ ਜਾਗਨਿ ਹੋਏ। ਸੌਚ ਸ਼ਨਾਨ ਠਾਨਿ ਕਰਿ ਆਛੇ। ਹਯ ਅਰੂਢਬੇ ਸਤਿਗੁਰੂ ਬਾਛੇ ॥੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌ 'ਕੂਪ ਨਿਕਸਾਵਨ' ਪ੍ਰਸੰਗ ਬਰਨਨੰ ਨਾਮ ਸਪਤ ਪੰਚਾਸਤਿ ਅੰਸੂ ॥੫੭॥ ੫੮. [ਘੋੜੇ ਦੀ ਸਵਾਰੀ। ਘੋੜਾ। ਲਖਨੌਰ]।

ਦੋਹਰਾ ॥ ਜ਼ੀਨ ਜ਼ਰੀ ਜਰਿ ਕੀਨਿ ਤਬ* ਬਰ ਬਾਜੀ ਪਰ ਡਾਰਿ[5]। ਸੁੰਦਰ ਸਾਜਨੋ ਸਾਜ ਸੋਂ ਚਪਲਤਿ ਬਲੀ ਉਦਾਰ॥੧॥ਚੌਪਈ॥ਗੁਰਨ ਮਨਾਇਗੁਰੂ ਕੇ ਨੰਦਨ[6]।ਮਨ ਸਿਮਰੇ ਗਨ ਬਿਘਨ ਨਿਕੰਦਨ[7]।ਚਢੇ ਤੁਰੰਗ ਸੰਗ ਚਪਲਾਈ[8]। ਪ੍ਰੇਰਨ ਕੀਨੋ ਬਾਗ ਉਠਾਈ॥੨॥ਏਕ ਬਾਜ ਲੇ ਆਇ ਕ੍ਰਿਪਾਲ। ਕਹਿ ਕਰਿ ਤਾਂਹਿ ਮਿਲਾਯੋ ਨਾਲ। ਮੀਰ ਸ਼ਿਕਾਰ ਭਯੋ ਤਬ ਆਗੇ। ਚਲੇ ਵਹਿਰ ਕੋ ਆਨੰਦ ਪਾਗੇ ॥੩ ॥ ਸਭਿ ਕੇ ਰਿਦੇ ਪ੍ਰਫੁੱਲਤ ਹੋਏ। ਗੁਰੂ ਪਿਤਾਮਾ ਕੇ ਸਮ ਜੋਏ। ਚਢਤਿ ਅਨੂਠੀ ਸਜਨੋ ਤੁਰੰਗ[9]।ਮਨਹੁੰ ਖੀਰ ਰਸ ਭਾ ਸਰਬੰਗ॥੪॥ਬਦਨ ਪ੍ਰਫੁੱਲਤਿ ਕਮਲ ਮਨੋ ਹੈ।ਚਪਲ ਬਿਲੋਚਨ ਤੇਜ ਘਨੋ ਹੈ। ਪੂਰਬ ਉੱਤਰ ਕੀ ਦਿਸ਼ਿ ਚਾਲੇ। ਕਰਤਿ ਅਖੇਰ ਮ੍ਰਿਗਨ ਕੋ ਭਾਲੇ ॥ ੫॥ ਮਾਤੁਲ ਸੋਂ ਬਾਤਨ ਸ਼ੁਭ ਕਰਤੇ। ਬਿਚਰਤਿ ਵਹਿਰ ਉਜਾਰ ਨਿਹਰਿਤੇ। ਮੰਦ ਮੰਦ ਕਰਿ ਤੁੰਦ[10] ਪਲਾਵੈਂ। ਦਾਸ ਤੁਰੰਗਮ ਸੰਗ ਸਿਧਾਵੈਂ ॥੬॥ਇਤ ਉਤ ਬਿਹਰਤਿ ਭਏ ਅਨੰਦ। ਏਕ ਜਾਮ ਲੌ ਗੁਰੂ ਮੁਕੰਦ।ਕੁਛ ਅਖੇਰ ਕਰਿ ਘਰ ਕੋ ਆਏ। ਜੁਗ ਮਾਤਨ ਮਗ ਦਿਸ਼ਿ ਦ੍ਰਿਗ ਲਾਏ ॥ ੭॥ ਉਦਤ ਮੁਦਤ[11] ਦਿਖਿ ਪੌਤ੍ਰ ਬਦਨ ਕੋ।ਖਰੀ ਪੌਰ ਪਰ ਤਜਾਗ ਸਦਨ ਕੋ। ਉਤਰੇ ਨਮੋ ਕਰਤਿ ਘਰ ਬਰੇ। ਸੰਗ ਕ੍ਰਿਪਾਲ ਆਪਨੇ ਕਰੇ ॥ ੮ ॥ ਇਸ

---

[1]ਚਾਹਵਾਨ। [2]ਬੇਨਤੀ। [3](ਜਿਨ੍ਹਾਂ ਨੂੰ) ਸਭ ਦਾ ਗਿਆਨ (ਹੈ ਉਹਨਾਂ ਦੇ) ਕਰਤਬ ਵਿਚ.....। [4]ਬੁਧੀਮਾਨ ਹੁੱਜਤ ਨਹੀਂ ਕਰਦਾ। [5]ਜ਼ਰੀ ਨਾਲ ਜੜੀ ਹੋਈ ਕਾਠੀ ਸੁਹਣੇ ਘੋੜੇ ਤੇ ਪਾ ਕੇ। [6]ਗੁਰੂ ਜੀ ਦੇ ਬੇਟੇ ਨੇ ਗੁਰਾਂ ਨੂੰ ਮਨਾਕੇ। [7]ਸਾਰੇ ਬਿਘਨ ਨਾਸ਼ ਕਰਤਾ ਸ਼੍ਰੀ ਗੁਰੂ ਜੀਆਂ ਨੂੰ ਮਨ ਵਿਚ ਯਾਦ ਕੀਤਾ। [8]ਚੰਚਲਤਾ ਨਾਲ। [9]ਸਜੇ ਹੋਏ ਘੋੜੇ ਤੇ ਆਪ ਦੀ ਚੜ੍ਹਤ ਅਨੂਪਮ ਹੈ। [10]ਤੇਜ। [11]ਅਨੰਦ ਉਦੇ ਹੋਇਆ, ਭਾਵ ਚਾਉ ਚੜ੍ਹਿਆ। *ਪਾ:—ਤਰ।

ਬਿਧਿ ਕੇਤਿਕ ਦਿਵਸ ਬਿਤਾਏ। ਖੇਲਤਿ ਮੇਲਿ ਬਾਲ ਸਮੁਦਾਏ।ਪੁਨਇਕ ਦਿਨ ਘੋਘਾ ਚਲਿ ਆਯਹੁ। ਲੈ ਚਲਿਬੇ ਹਿਤ ਬਾਕ ਅਲਾਯਹੁ ॥ ੯ ॥ ਚਾਹਤਿ ਰਿਦੇ–ਅਵੱਗਯਾ ਹੋਈ। ਸੇਵਾ ਕਰਿ ਬਖਸ਼ਾਵੌਂ ਸੋਈ–। ਬਿਚਰਤਿ ਵਹਿਰ ਮਿਲਨੋ ਸਤਿਗੁਰ ਕੋ । ਬੰਦਤਿ ਭਨਜੋਂ ਮਨੋਰਥ ਉਰ ਕੋ ॥ ੧੦ ॥ 'ਸੁੰਦਰ ਸਦਨ ਬਨੇ ਬਹੁ ਮੇਰੇ। ਬਸਹੁ ਆਪ ਲਿਹੁ ਪੂਰਬ ਹੇਰੇ। ਪਾਵਨ ਕਰਹੁ ਕਾਮਨਾ ਮੋਹੀ। ਕਈ ਬਾਰ ਭਾਖਨੋ ਢਿਗ ਹੋਹੀ' ॥ ੧੧ ॥ ਸੁਨਿ ਕ੍ਰਿਪਾਲ ਸੋਂ ਕਰਨੋ ਪ੍ਰਕਾਸ਼।'ਇਕ ਦਿਨ ਚਲੀਅਹਿਇਸੈ ਅਵਾਸ'। 'ਆਛੀ ਬਾਤ ਪ੍ਰਭਾਤਿ ਪਯਾਨਹੁੰ'। ਇਮ ਕਹਿ ਤਿਸ ਕਹੁ ਰਾਖਨ ਠਾਨਹੁੰ'॥੧੨॥ ਕਰਿ ਮਸਲਤ ਨਿਸ ਮਹਿੰ ਬਿਸਰਾਮੇ।ਭੋਰ ਜ਼ੀਨ ਹਯ ਪਾਇ ਭਿਰਾਮੇ।ਮਿਸ ਅਖੇਰ ਕੇ ਚਢੇ ਗੁਸਾਈਂ । ਸੰਗ ਕ੍ਰਿਪਾਲ ਦਾਸ ਸਮੁਦਾਈ ॥ ੧੩ ॥ ਘੋਘੇ ਕੋ ਕਰਿ ਲੀਨ ਅਗਾਰੀ। ਪਹੁੰਚਿ ਨਨੇੜੀ ਗ੍ਰਾਮ ਮਝਾਰੀ । ਹਯ ਪਰ ਚਢੇ ਖਰੇ ਤਹਿੰ ਥਿਏ।ਬੰਦਤਿ ਨਰ ਸਤਿਗੁਰੁ ਢਿਗ ਅਏ।੧੪॥ ਇਕ ਨੇ ਹੋਇ ਸਮੀਪ ਬਤਾਈ । 'ਇਸ ਘੋਘੇ ਅਸ ਕੀਨਿ ਖੁਟਾਈ'[1]। ਸੁਨਤਿ ਰਿਸੇ ਤਤ ਛਿਨ ਹਟਿ ਆਏ । ਦਿਯੋ ਸ੍ਰਾਪ 'ਇਸ ਬੰਸ ਨਸਾਏ' ॥ ੧੫ ॥ ਮਗ ਚਲਿ ਪਹੁੰਚੇ ਨਗਰ ਅੰਬਾਲੇ । ਤਿਸ ਤੇ ਦੱਖਨ ਦਿਸ਼ਿ ਕੋ ਚਾਲੇ।ਜਥਹਿ ਬਰੋਬਰ ਪੁਰਿ ਕੀ ਆਏ । ਪਤਿਸ਼ਾਹੀ ਉਪਬਨ[2] ਤਿਸ ਥਾਂਏ ॥ ੧੬॥ ਕਰਸੋ ਬਿਲੋਕਨਿ ਤਰੁਵਰ ਨੀਕੇ । ਦੱਖਣ ਦਿਸ਼ਾ ਥਿਰੇ ਤਿਸ ਹੀਕੇ[3] । ਚਹੁੰ ਦਿਸ਼ਿ ਮਹਿੰ ਪਾਕੀ ਜਿਸ ਭੀਤ । ਠਾਂਢੇ ਤਹਾਂ ਬਾਜ ਕਰ ਲੀਤਿ[4] ॥ ੧੭॥ ਤਾਮਾਂ[5] ਤਿਸੇ ਖੁਲਾਵਨਿ ਕਰੇ। ਆਛੇ ਤ੍ਰਿਪਤਾਯਹੁ ਤਹਿੰ ਖਰੇ। ਉਤਰੇ ਨਹੀਂ ਬਹੁਰ ਚਲਿ ਆਏ । ਸੰਧਯਾ ਭਈ ਭਾਨੁ ਅਸਤਾਏ॥ ੧੮॥ ਤਬਹਿ ਆਨਿ ਪਹੁੰਚੇ ਲਖਨੌਰ। ਬਿਸਰਾਮੇ ਸੋਢੀ ਸਿਰਮੌਰ। ਇਕ ਦਿਨ ਬਹੁਰ ਚਢੇ ਚਲਿ ਗਏ। ਮ੍ਰਿਗਨ ਪਲਾਇ ਦੂਰ ਥਿਰ ਥਿਏ ॥੧੯॥ ਗ੍ਰਾਮ ਭੁਸਥਲੇ ਕੋ ਬਡ ਥੇਹ । ਠਾਂਢੇ ਭਏ ਜਾਇ ਸੁਖ ਗੇਹ' । ਕਿਤਕ ਸਮਾ ਜਥ ਖਰੇ ਬਿਤਾਯੋ । ਲੂਖੀ[6] ਤੇ ਇਕ ਰੰਘੜ ਆਯੋ ॥੨੦॥ ਬਿਚਰਤਿ ਹਿਤ ਸ਼ਿਕਾਰ ਕੇ ਜਾਈ । ਤਿਸ ਕੇ ਸੰਗਿ ਹੁਤੋ ਇਕ ਨਾਈ । ਗੁਰੂ ਪਛਾਨ ਆਨਿ ਪਗ

[1]ਰਖਣਾ ਕੀਤਾ । [2]ਭਾਵ ਘੋਘੇ ਦਾ ਖੋਟ ਦੱਸ ਦਿਤਾ । [3]ਬਾਗ਼ । [4]ਤਿਸ ਬਾਗ਼ ਦੇ ਦਖਣ ਪਾਸੇ ਇਸਥਿਤ ਹੋਏ । [5]ਬਾਜ ਹੱਥ ਵਿਚ ਲਏ । [6]ਬਾਜ਼ ਦਾ ਭੋਜਨ । [ਅ:, ਤੁਅਮਹ=ਖਾਣਾ] । [7]ਸੁਖਾਂ ਦਾ ਘਰ ਭਾਵ ਸ੍ਰੀ ਗੁਰੂ ਜੀ । [8]ਨਾਮ ਪਿੰਡ ।

ਨਯੋ[1]। ਤਬ ਰੰਘਰ ਨੇ ਬੂਝਨਿ ਕਿਯੋ॥ ੨੧ ॥ 'ਕਿਸ ਕੋ ਬਾਲਿਕ ਸਹਿਤ ਪ੍ਰਤਾਪੂ? । ਰਾਜਨ ਕੇ ਸਮਾਨ ਬਡ ਦਾਪੂ[2]।'ਗੁਰੂ ਹਮਾਰੋ' ਭਾਖਜੋ ਨਾਈ । 'ਜਿਨਕੋ ਸਭਿ ਜਗ ਪੂਜਹਿ ਆਈ' ॥੨੨॥ ਸੁਨਿ ਰੰਘਰ ਕੋ ਸਿਦਕ ਬਿਸਾਲਾ । ਬੰਦਨ ਹਿਤ ਆਯੋ ਤਤਕਾਲਾ । ਤਰਕਸ਼ ਤੇ ਸਰ ਪੰਚ ਨਿਕਾਸੇ। ਧਰ ਕਰਿ ਕਰ ਮਹਿਂ ਹੋਯਸਿ ਪਾਸੇ[3] ॥ ੨੩ ॥ ਗੁਰੁ ਆਗੇ ਕਰਿ ਸੀਸ ਨਿਵਾਯਹੁ ।'ਬਸਤ ਰਹੋ' ਬਰ ਹੋਰਿ ਅਲਾਯਹੁ।ਸੁ ਪ੍ਰਸੰਨ ਮੁਖ ਤੇ ਸੁਨਿ ਬੈਨ। ਰੰਘਰ ਭਨੋ ਸਮੁਖ ਕਰਿ ਨੈਨ ॥ ੨੪ ॥ 'ਖਰ ਸਰ ਨਿਰਮਲ ਲੈਹੁ ਉਪਾਇਨ । ਪੁਨਹਿਂ ਸਪ੍ਰਸੋਂ ਕਰ ਸੋਂ ਪਾਇਨ'।ਪਿਖਿ ਸ਼ਰਧਾ ਗਹਿ ਲੀਨੇ ਹਾਥ। ਤਬ ਤਿਨ ਧਰਜੋ ਚਰਨ ਪਰ ਮਾਥ ॥ ੨੫ ॥ ਪੁਨ ਹਰਖਤਿ ਹੁਇ ਸਦਨ ਸਿਧਾਰਾ । ਸਤਿਗੁਰ ਹਯ ਨਿਜ ਮਾਰਗ ਡਾਰਾ । ਆਵਤਿ ਭੇ ਲਖਨੌਰ ਮਝਾਰਾ । ਨਿਸ ਬਿਸਰਾਮ ਕੀਨਿ ਸੁਖੁ ਧਾਰਾ ॥ ੨੬ ॥ ਇਸ ਪ੍ਰਕਾਰ ਤਹਿਂ ਸਮੈਂ ਬਿਤਾਯੋ । ਚਿਤਵਹਿਂ ਪਿਤ ਸੰਦੇਸ਼ ਪਠਾਯੋ । ਜੁਗ ਮਾਤਨ ਢਿਗ ਬੈਠ ਬਖਾਨੀ।'ਕਿਮ ਚਲਬੋ ਕੀ ਮਸਲਤ ਠਾਨੀ? ॥੨੭॥ ਬਸਨ ਅਨੰਦ ਪੁਰਿ ਅਪਨਿ ਸਥਾਨਾ । ਹੁਕਮ ਗੁਰਨ ਕਹੁ ਚਹਿਯਹਿ ਮਾਨਾ । ਤਮਾਰੀ ਕਰਹੁ ਪੰਥ ਪ੍ਰਸਥਾਨੈ। ਇਤ ਬਸਬੋ ਅਬ ਨੀਕ ਨ ਜਾਨੈ॥ ੨੮ ॥ ਸਤਿਗੁਰ ਕ੍ਰਿਤ ਮਹਿ ਚਿੰਤ ਨ ਕਾਈ । ਸਭਿ ਬਿਧਿ ਮਹਿਂ ਸਮਰਥ ਸਭਿ ਥਾਂਈ । ਤੁਰਕ ਨਿਕਟ ਜੋ ਚਹਤਿ ਨ ਜਾਨਾ।ਤੌ ਕਿਸ ਕੋ ਬਲ ਚਲਤਿ ਮਹਾਨਾਂ[4]?॥੨੯॥ ਦੇਸ਼ ਮਵਾਸੇ ਜੰਗਲ ਆਦਿ । ਤਿਹਠਾਂ ਹਮਰੇ ਸਿੱਖ ਆਬਾਦਿ । ਇਸਤੇ ਆਦਿਕ ਅਨਿਕ ਉਪਾਇ। ਅਨੰਦ ਸਮੇਤ ਬਸਤ ਬਹੁ ਥਾਂਇ॥੩੦॥ ਸੁਨੇ ਬਿੱਪ੍ਰ ਕਸ਼ਮੀਰੀ ਆਏ । ਤਿਨ ਤੇ ਪਾਤੀ ਪਠਿ ਫੁਰਮਾਏ । ਤੁਰਕੇਸ਼ੁਰ ਕੇ ਨਿਕਟ ਪਠਾਏ[5]।ਪਹੁੰਚਿ ਮਿਲੇ ਸੁਬ੍ਰਿਤੰਤ ਸੁਨਾਏ[6]॥੩੧॥ਤਬ ਤੇ ਅਵਰੈਗ ਲਖੀ ਹਕਾਰਨਿ । ਤੋਰਾ ਕਰਤਿ ਸ਼ਰਾ ਕੇ ਕਾਰਨ[7] । ਪ੍ਰਥਮਹਿ ਅਹਿਦੀ ਨਿਕਟ ਪਠਾਏ। ਤਿਨਹੁ ਸੰਗ ਨਹਿਂ ਗੁਰੂ ਸਿਧਾਏ॥੩੨॥ ਸੈਫਾਬਾਦ ਥਿਰੇ ਜਬ ਆਇ।ਖੋਜਨ ਹਿਤ ਗਨ ਫੌਜ ਪਠਾਇ । ਮਿਲਜੋ ਨ ਕੋਈਕਿਸ ਥਲ ਕਬੈ।ਹ੍ਵੈ ਕਰਿ ਤਮਾਗਆਪ ਗੋਤਬੈ॥੩੩॥ਜਾਇ ਆਗਰੇ ਸੂਚਨ ਹੇਤੁ[8]।ਪਠੀ

[1]ਨਿਵਿਆਂ। [2]ਤੇਜ। [3]ਨੇੜੇ ਹੋਇਆ। [4]ਤਾਂ ਕਿਸ ਵਡੇ (ਬਲੀ) ਦਾ ਬਲ ਚਲਣਾ ਸੀ। [5]ਭੇਜੇ (ਪੰਡਿਤ)। [6]ਜਿਹੜੇ ਓਹ ਪਹੁੰਚਕੇ ਮਿਲੇ ਤੇ ਹਾਲ ਦੱਸਿਆ। [7]ਹੁਕਮ ਕਰਦਾ ਹੈ ਸ਼ਰ੍ਹਾ ਚਲਾਵਣ ਲਈ। [8](ਅਪਨੀ) ਖਬਰ ਦੇਣ ਲਈ ਆਗਰੇ ਜਾਕੇ"""""।

ਮੁੱਦ੍ਰਕਾ ਹੀਰਾ ਸ੍ਵੇਤ। ਗਯੋ ਅਧਾਲੀ ਦਯੋ ਦੁਸ਼ਾਲਾ। ਸੋ ਗਹਿ ਲੀਨਿ ਦੇਖਿ ਕੁਤਵਾਲਾ॥੩੪॥ ਸੰਗ ਸਿਪਾਹੀ ਲੈ ਕਰਿ ਗਯੋ।ਉਪਬਨ ਆਇ ਬਤਾਵਤਿ ਭਯੋ।ਤਿਹ ਤੇ ਲੈ ਸੰਗ ਦੁਰਗ ਉਤਾਰੇ।ਇਮ ਸਤਿਗੁਰ ਤਿਸ ਥਾਨ ਸਿਧਾਰੇ ॥ ੩੫ ॥ ਕਾਰਾਗ੍ਰਹ ਤੇ ਜੋ ਛੁਟਿ ਆਏ। ਸਭਿ ਇੱਤਮਾਦਿ ਪ੍ਰਸੰਗ ਸੁਨਾਏ[1]। ਕਾਰਨ ਕਰਨ ਆਪ ਹੀ ਕੀਨਾ। ਕੋ ਨ ਹਟਾਇ ਸਕਹਿ ਹਿਤ ਭੀਨਾ[2] ॥ ੩੬ ॥ ਕਰਹੁ ਅਨੰਦ ਪੁਰਿ ਕੀ ਅਬ ਤੁਮਾਰੀ'। ਸੁਨਿ ਮਾਤਨ ਦ੍ਰਿਗ ਆਂਸੁਨ ਡਾਰੀ। ਦੀਰਘ ਸ੍ਵਾਸ ਲੇਤਿ ਬਹੁ ਬਾਰੀ। 'ਕਰਤਾ ਪੁਰਖ ਕਹਾਂ ਕਰਿ ਕਾਰੀ ॥੩੭॥ ਬਿਨਾ ਮਿਲੇ ਬਿਨ ਭਨੇ ਪਯਾਨੇ। ਸੰਕਟ ਮਹਿੰ ਕਰਿ ਸਭਿ ਗ਼ਲਤਾਨੇ[3]।ਹਮ ਤੇ ਅਬ ਕੁਛ ਕਰਯੋ ਨ ਜਾਇ।ਸੋਚਤਿ ਚਿਤ ਨਿਸ ਦਸੋਸ ਬਿਤਾਇ ॥ ੩੮ ॥ ਥਿਰੇ ਗ੍ਰਾਮ ਇਸ, ਲਖਹਿ ਨ ਕੋਈ। ਕੇਤਿਕ ਸਮੈਂ ਬਿਤੀਤਨ ਹੋਈ। ਅਬ ਲੌ ਤੁਮ ਕੁਛ ਭਏ ਨ ਸਯਾਨੇ। ਹਮ ਕਯਾ ਕਹੈਂ ਕਰਹੁ ਜਿਮ ਜਾਨੈ ॥ ੩੯ ॥ ਕਿਸ ਬਿਧਿ ਹੋਤਿ ਨ ਮਨ ਉਤਸ਼ਾਹੂ। ਚਿੰਤਾਗਨਿ[4] ਜਾਰਤਿ ਉਰ ਮਾਂਹੂ'। ਸੁਨਿ ਬੋਲੇ ਮਾਤਨ ਕੈ ਬੈਨ । 'ਗੁਰ ਕਰੁਨਾ ਤੇ ਹਮ ਕੋ ਭੈ ਨ ॥ ੪੦ ॥ ਮੋ ਤੇ ਛਪਯੋ ਜਾਇ ਕਿਤ ਨਾਂਹੀ। ਕਬ ਲੌ ਬੈਠ ਰਹੌਂ ਘਰ ਮਾਂਹੀ। ਕਬ ਲੌ ਤਜਹਿਂ ਅਨੰਦ ਪੁਰਿ ਥਾਨਾ। ਇਹਾਂ ਬਸਨ ਮਹਿ ਕੋ ਗੁਨ ਜਾਨਾ[5]? ॥੪੧॥ ਅਬ ਮੋਰੋ ਚਿਤ ਪਰਚਤਿ ਨਾਂਹੀ। ਬਹੁਰ ਚਲਨ ਪਿਤ ਆਇਸੁ ਮਾਂਹੀ[6]। ਮਾਤੁਲ ਸਭਿ ਸਮਾਜ ਲੈ ਆਯੋ। ਬੈਠਨਿ ਇਹਾਂ ਨਹੀਂ ਮਨ ਭਾਯੋ' ॥ ੪੨ ॥ ਇਮ ਕਰਿ ਮਸਲਤ ਹੁਕਮ ਬਖਾਨਾ। 'ਤੁਮਾਰੀ ਕਰਹੁ ਪ੍ਰਾਪਤਿ ਪ੍ਰਸਥਾਨਾ'। ਦਾਸ ਬ੍ਰਿੰਦ ਕੋ ਕਹਿ ਇਮ ਦਯੋ। ਸਭਿ ਮਹਿੰ ਬਿਦਤ ਗਮਨ ਤਬ ਭਯੋ ॥ ੪੩ ॥ ਜੋ ਜਿਸ ਚਹਿਯਤਿ ਸੋ ਤਿਸ ਲੀਨਿ। ਤੁਮਾਰੀ ਕੀ ਨਿਜ ਆਇਸੁ[7] ਦੀਨਿ।ਸਭਿ ਵਾਹਨ ਦਾਨਾ ਤ੍ਰਿਨ ਚਾਰਿ[8]। ਮਰਦਤਿ ਅੰਗਨ ਸਰਬ ਸੁਧਾਰਿ ॥੪੪ ॥ਇਤਿਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਲਖਨੌਰ' ਪ੍ਰਸੰਗ ਬਰਨਨੰ ਨਾਮ ਅਸ਼ਟ ਪੰਚਾਸਤਿ ਅੰਸੁ ॥ ੫੮ ॥

੫੯. [ਲਖਨੌਰੋਂ ਕੀਰਤਿ ਪੁਰਿ ਆਉਨਾ]।

ਦੋਹਰਾ ॥ ਤਿਸ ਨਿਸਮਹਿ ਬਿਸਰਾਮ ਕਰਿ ਦੁਖਤਿ ਮਾਤ ਲਖਿ ਦੋਇਕਹਿ

[1]ਜੇਹੜੇ ਸਿਖ ਕੈਦੋਂ ਛੁਟ ਕੇ ਆਏ ਸਨ (ਦਸਮੇਸ਼ ਜੀ ਦੱਸਦੇ ਹਨ ਕਿ) ਉਨ੍ਹਾਂ ਨੇ ਏਹ ਪ੍ਰਸੰਗ ਸੁਨਾਏ ਹਨ। [2]ਪ੍ਰੇਮੀ। (ਅ) ਜਿਸ ਪਿਆਰ ਵਿੱਚ ਸ੍ਰੀ ਗੁਰੂ ਜੀ ਭਿੱਜੇ ਹਨ ਭਾਵ ਪੂਜਾ ਰਖਨਾ ਦੇ ਪਿਆਰ ਤੋਂ । [3]ਭਾਵ ਸੰਕਟ ਵਿਚ ਪਾਕੇ। [4]ਚਿੰਤਾ ਰੂਪੀ ਅਗਨੀ। [5]ਕੀ ਫਾਇਦਾ ਹੈ। [6]ਫਿਰ (ਸਾਡਾ) ਚਲਣਾ ਪਿਤਾ ਜੀ ਦੀ ਆਗਿਆ ਵਿੱਚ ਹੈ। [7]ਆਪਣੀ ਆਗਿਆ। [8]ਚਾਰਕੇ।

ਧੀਰਜ ਕੋ ਬਾਕ ਪੁਨ ਢਿਗ ਕ੍ਰਿਪਾਲ ਥਿਰ ਹੋਇ ॥ ੧ ॥ ਚੌਪਈ ॥ 'ਅਤਿ ਸਮਰੱਥ ਜੁਤਿ ਪਿਤਾ ਹਮਾਰੇ। ਚਹਹਿੰ, ਸੁ ਰਚਹਿੰ ਨ ਲੇਗੁਹਿ ਅਵਾਰੇ। ਤੁਰਕੇਸ਼ੁਰ ਜੁਤਿ ਸਭਿ ਤੁਰਕਾਨਹਿੰ। ਏਕ ਬਾਕ ਤੇ ਤਤਛਿਨ ਹਾਨਹਿੰ॥ ੨॥ ਗੁਰ ਕੀ ਬਾਤ ਕਹਾਂ ਸੋ ਕਹੈਂ। ਤਿਨ ਕੋ ਦਾਸਨਦਾਸ ਜੁ ਅਹੈਂ। ਸਭਿ ਸਲਤਨ[1] ਕੋ ਕਰਹਿੰ ਬਿਨਾਸ਼। ਹੋਹਿ ਏਕ ਹੀ ਜਾਨਿ ਹੁਤਾਸ[2] ॥ ੩ ॥ ਮਤੀਦਾਸ ਜਿਮ ਕਹਯੋ ਤਹਾਂਹੀ।ਸੋ ਭੀ ਬਾਤ ਸੁਨੀ ਕੈ ਨਾਂਹੀ[3]।ਸਿਖ ਕਾਰਾਗ੍ਰਿਹ ਤੇ ਜੋ ਆਏ। ਹੁਤੇ ਨਿਕਟ ਤਿਨ ਸਕਲ ਬਤਾਏ ॥ ੪ ॥ ਬਰਜਯੋ ਗੁਰਨ, ਸ਼ਕਤਿ ਸਭਿ ਲੀਨਿ।ਤਿਸ ਕੋ ਤੁਰਕਨ ਪੁਨ ਹਨਿ ਦੀਨਿ[4]। ਤਨ ਕੋ ਅੰਤ ਆਪਨੋ ਜਾਨਾ। ਦੋਸ਼ ਦੇਨ ਹਿਤ ਕੀਨਿ ਬਹਾਨਾ ॥ ੫॥ ਮਹਿੰਮਾ ਤਿਨ ਕੀ ਤੁਮ ਸਭਿ ਜਾਨਹੁ। ਕਸੋਂ ਸੰਕਟ ਚਿੰਤਾ ਜੁਤਿ ਠਾਨਹੁ। ਪ੍ਰਾਤਿ ਹੋਤਿ ਸਿਖ ਤਹਾਂ ਪਠਾਵਹੁ[5]। ਆਪ ਆਨੰਦ ਪੁਰਿ ਓਰ ਸਿਧਾਵਹੁ ॥ ੬ ॥ ਸੁਨਿ ਪਿਤ ਕੋ ਸਭਿ ਰੀਤਿ ਸੰਦੇਸੋ। ਆਨ ਸੁਨਾਵਹਿ ਭਾਖਹਿੰ ਜੈਸੇ[6]। ਸਗਰੋ ਉਰ ਆਸ਼ੈ ਤਿਨ ਕਹੈ[7]। ਸਕਲ ਸ਼ਕਤਿ ਕੋ ਮਾਲਿਕ ਅਹੈਂ[8] ॥ ੭॥ ਸੁਨਤਿ ਨਾਨਕੀ ਪੁਨਹਿੰ ਬਖਾਨੀ। 'ਪਠਹੁ ਦਾਸ ਇਹ ਨੀਕੇ ਜਾਨੀ। ਸੁਧ ਲੇ ਕਰਿ ਤੂਰਨ ਚਲਿ ਆਵੈ।ਕਹਾਂ ਕਰਨਿ ਤਿਨ ਕੈ ਮਨ ਭਾਵੈ'॥੮॥ ਅਸ ਮਸਲਤ ਕਰਿ ਨਿਸ ਬਿਸਰਾਮੇ। ਉਠੇ ਬਹੁਰ ਜਬ ਹੀ ਰਹਿ ਜਾਮੇ[9]। ਸੌਚ ਸ਼ਨਾਨ ਠਾਨਿ ਤਤਕਾਲਾ। ਕਰਵਾਇਸ ਤਮਾਰੀ ਸੁ ਕ੍ਰਿਪਾਲਾ[10] ॥ ੯॥ ਏਕ ਸਿੱਖ ਪਠਿ ਦਿੱਲੀ ਓਰ।'ਹਮ ਦਿਸ਼ਿ ਤੇ ਬੰਦਹੁ ਕਰ ਜੋਰਿ।ਕਹਿਕਰਿ ਪਾਤੀ ਕੋ ਲਿਖਵਾਇ। ਪਹੁੰਚਹੁ ਸ਼ੀਘ੍ਰ ਅਨੰਦ ਪੁਰਿ ਆਇ ॥ ੧੦॥ ਮਾਤ ਕਸ਼ਟ ਪ੍ਰਾਪਤ ਸਭਿ ਕਹੀਅਹਿ। ਅਪਰ ਸੁਨਾਵਹੁ ਜਿਸ ਬਿਧਿ ਲਹੀਅਹਿ[11]। ਸੁਨਿ ਸੰਦੇਸ਼ ਕੋ ਸਿਖ ਪ੍ਰਸਥਾਨਾ। ਮਾਰਗ ਦੂਰ ਕਰਤਿ ਨਿਤ ਪਯਾਨਾ ॥੧੧॥ ਇਤਿ ਕ੍ਰਿਪਾਲ ਜੁਤਿ ਗੁਰੂ ਕ੍ਰਿਪਾਲ। ਜਾਨਿ ਮਹੂਰਤ ਭਲੋ ਬਿਸਾਲ। ਹੁਤੋ ਖੜਗ ਖਰ ਨਿਰਮਲ ਧਾਰਾ। ਕੁਛਕ ਅਲਪ[12] ਲੇ ਨਿਜ ਕਰ ਧਾਰਾ॥੧੨॥ ਨੌ ਸਤਿਗੁਰ ਕੋ ਸਿਮਰਨਿ ਕਰਿ ਕੈ। 'ਬਨਹੁ ਸਹਾਇ'

[1]ਰਾਜ ਨੂੰ। [2]ਇਕ ਹੀ (ਦਾਸ) ਅਗਨੀ ਫਤ (ਸਾਰਿਆਂ ਨੂੰ ਨਾਸ਼ ਕਰਨ ਵਾਲਾ) ਸਮਝੋ। [3]ਸੁਣੀ ਹੈ ਕਿ ਨਹੀਂ। [4]ਫਿਰ ਉਸ (ਮਤੀ ਦਾਸ ਨੂੰ) ਤੁਰਕਾਂ ਨੇ ਮਾਰ ਦਿਤਾ। [5]ਭਾਵ ਦਿੱਲੀ ਭੇਜੋ। [6]ਜਿਵੇਂ (ਪਿਤਾ ਜੀ) ਕਹਿਣਗੇ ਤਿਵੇਂ ਆਣ ਸੁਣਾਵੇਗਾ (ਉਹ ਸਿਖ)। [7]ਗੁਰੂ ਜੀ ਦੇ ਦਿਲ ਦਾ ਆਸ਼ਾ ਆ ਕਹੇਗਾ। [8]ਜਦ ਪਹਿਰ ਰਾਤ ਰਹੀ। [9]ਗੁਰੂ ਜੀ ਨੇ(ਅ)ਮਾਮਾ ਜੀ ਨੇ। [10]ਦੇਖਕੇ ਚਲੇ ਹੋ। [11]ਛੋਟਾ ਜਿਹਾ (ਖੜਗ)।

ਧਰਾਨ ਉਰ ਧਰਿਕੈ। 'ਵਾਹਿਗੁਰੂ' ਕਹਿ ਗਰ ਮਹਿੰ ਪਾਵਾ। ਪਟ ਲਪੇਟਿ ਕਟ ਕਸੀ ਸੁਹਾਵਾ[1] ॥੧੩॥ ਹੁਕਮ ਬਖਾਨਿ ਤੁਰੰਗ ਮੰਗਾਵਾ। ਜਿਸ ਪਰ ਜ਼ੀਨ ਮਹਾਂ ਛਬਿ ਛਾਵਾ।ਉਠ ਕਰਿ ਆਪ ਪ੍ਰਕਰਮਾ ਕਰਿਕੈ। ਬੰਦਨ ਠਾਨਿ ਬਾਗ ਕਰ ਧਰਿਕੈ[2] ॥ ੧੪॥ ਭਏ ਅਰੂਢ ਸੁ ਚਲਬੇ ਕਾਰਨ। ਕਰਜੋ ਸਮੀਪ ਕ੍ਰਿਪਾਲ ਹਕਾਰਨ। ਅਪਰ ਦਾਸ ਲੇ ਸੰਗ ਸਮੁਦਾਏ। ਮਾਰਗ ਗਮਨ ਕਰੈਂ ਤਜਿ ਥਾਏ॥੧੫॥ਕਿਤਕ ਤਮਾਗਿ ਨਰ ਮਾਤਾ ਪਾਸ।'ਆਨਿ ਸੰਭਾਰਹੁ ਵਸਤੂ ਰਾਸ। ਸਮੈਦਨ ਸੰਗ ਚਲੋ ਸ਼ਭਿ ਆਵਹੁ। ਤਮਾਰੀ ਠਾਨਹੁ ਨਹਿੰ ਬਿਲਮਾਵਹੁ' ॥ ੧੬॥ ਇਮ ਕਹਿ ਚਲੇ ਅਨੰਦ ਪੁਰਿ ਓਰ। ਦੇਖਨ ਕੀ ਚਿਤ ਮਹਿੰ ਬਹੁ ਲੋਰ। ਅਨਿਕ ਬਿਲਾਸਨ ਕਰਤੇ ਜਾਤਿ।ਕਹੂੰ ਅਖੇਰ ਖੇਲ ਬਹੁ ਭਾਂਤਿ ॥ ੧੭ ॥ ਕਿਸੇ ਥਲ ਤਰਲ ਤੁਰੰਗ ਕੁਦਾਵੈਂ[3]। ਸਮ ਸਥਾਨ ਪਿਖ ਕਹੂੰ ਪਲਾਵੈਂ। ਬੋਲਹਿੰ ਬਹੁ ਮਾਤੁਲ ਕੇ ਸਾਥ। ਕਹੂੰ ਬਾਜ ਕੋ ਛੋਰਹਿੰ ਨਾਥ ॥ ੧੮ ॥ ਜੇਠਾ ਆਦਿ ਜਿ ਨਰ ਲਖਨੌਰ। ਕਰਿ ਬੰਦਨ ਹਟਿ ਗੇ ਨਿਜ ਠੌਰ। ਮਾਤ ਨਾਨਕੀ ਗੁਜਰੀ ਦੋਇ। ਸਹਿਤ ਪ੍ਰੇਮ ਸੇਵਾ ਜਿਸ ਜੋਇ॥੧੯॥'ਸੁਖ ਸੋਂ ਬਸਹੁ ਵਧਹਿ ਪਰਵਾਰ। ਦੂਧ ਪੂਤ ਹੁਇ ਸਦਨ ਮਝਾਰ'।ਇੱਤਮਾਦਿਕ ਸਭਿ ਕੋ ਬਰ ਦੈ ਕੈ।ਸਮੈਦਨ ਪਰ ਆਰੂਢਨ ਹ੍ਵੈ ਕੈ ॥ ੨੦॥ ਨਰ ਨਾਰਿਨਿ ਗਨ ਨਮੋ ਕਰੈਂਤੇ। ਬਿਛਰਤ ਪ੍ਰੇਮ ਨੈਨ ਜਲਵੈਂਤੇ। ਦੈ ਧੀਰਜ ਮ੍ਰਿਦੁ ਬਾਕ ਉਚਾਰੇ। ਰਥ ਪ੍ਰਸਥਾਨੀ ਪੰਥ ਮਝਾਰੇ॥ ੨੧॥ ਅਪਰ ਵਸਤੁ ਸਭਿ ਦਾਸ ਸੰਭਾਰੀ। ਗਮਨੇ ਲੈ ਲੈ ਗੁਰੂ ਪਿਛਾਰੀ। ਚਲੇ ਜਾਮ ਜੁਗ ਮਾਰਗ ਬਿਖੈ। ਭਾਨੁ ਢਰਜੋ ਜਬ ਲੋਚਨ ਪਿਖੈ ॥ ੨੨ ॥ ਡੇਰਾ ਕਰਜੋ ਥਾਨ ਸ਼ੁਭ ਹੇਰਾ। ਖਾਨ ਪਾਨ ਅਨਵਾਇ ਘਨੇਰਾ। ਸਭਿ ਬਹੀਰ ਆਯਹੁ ਤਿਹ ਮਿਲੇ। ਹੋਇ ਤ੍ਰਿਪਤ ਬਿਸਰਾਮੈ ਭਲੇ ॥੨੩॥ ਸੁਪਤ ਜਥਾ ਸੁਖ ਨਿਸਾ ਬਿਤਾਈ।ਭਈ ਪ੍ਰਾਤਿ ਤਮਾਰੀ ਕਰਿਵਾਈ। ਤਬ ਅਰੂਢ ਕਰਿ ਪੰਥ ਪਯਾਨੇ। ਕਰਤਿ ਅਖੇਰ ਜਾਤਿ ਮੁਦ ਮਾਨੇ ॥ ੨੪ ॥ ਇਸ ਪ੍ਰਕਾਰ ਨਿਤ ਪ੍ਰਤਿ ਮਗ ਚਲੇ। ਅਨਿਕ ਬਿਲਾਸਤਿ ਬਿਲਸਤਿ ਭਲੇ। ਗਮਨੇ ਜਾਹਿੰ ਸੰਗ ਸਮੁਦਾਏ।ਮਿਲਹਿੰ ਸਿੱਖ ਜਹਿੰ ਜਹਿੰ ਸੁਨ ਪਾਏ॥੨੫॥ ਅਰਪਿ ਅਕੋਰਨ ਸੇਵਨ ਠਾਨਹਿੰ। ਖਾਨ ਪਾਨ ਤ੍ਰਿਣ ਦਾਨਾ ਆਨਹਿੰ।

---

[1]ਬਸਤ੍ਰ ਲਕ ਨਾਲ ਲਪੇਟ ਕੇ (ਖੜਗ) ਕਸਿਆ ਸ਼ੋਭਦਾ ਹੈ। [2]ਵਾਗ ਹੱਥ ਵਿਚ ਫੜਕੇ। [3]ਕਿਸੇ ਥਾਂ ਘੋੜਾ ਤ੍ਰਿਖਾ ਕਰਕੇ ਕੁਦਾਉਂਦੇ ਹਨ।

ਨਮੋ ਚਰਨ ਕਰਿ ਪਿਖਹਿੰ ਸਰੂਪ। ਦਿਪਹਿ ਤੇਜ ਬਡ ਭੂਪਨ ਭੂਪ॥੨੬॥
ਗੁਰ ਮੂਰਤਿ ਕੀ ਸੂਰਤਿ ਰੂਰੀ। ਗੁਨ ਚਾਤੁਰਤਾਦਿਕ ਬਰ ਪੂਰੀ।ਕਿਤਿਕ ਸਮੈਂ ਲਗਿ ਦੇਖਤਿ ਰਹੈਂ। ਉਠਨੋ ਨ ਜਾਇ ਉਠਨ ਉਰ ਚਹੈਂ ॥ ੨੭ ॥
ਨੀਠ ਨੀਠ ਕਰਿ ਸਦਨ ਸਿਧਾਰਹਿੰ।ਅਧਿਕ ਪ੍ਰਸੰਸਾ ਮਿਲਹਿੰ ਉਚਾਰਹਿੰ।
'ਜਗ ਗੁਰਤਾ ਬਰ ਉਚਿਤ ਬਡੇਰਾ।ਸੁਤ ਸ਼੍ਰੀ ਤੇਗਬਹਾਦਰ ਕੇਰਾ[1] ॥੨੮॥
ਜਿਨ ਮਹੁੰ ਲੱਛਨ ਜਥਾ ਪਿਤਾਮਾ। ਹਤੇ ਸ਼ੱਤ੍ਰੁ ਘਾਲਨੋ ਸੰਗ੍ਰਾਮਾ। ਦਿੱਲੀ ਪਤਿ ਸਗਰੇ ਜਗ ਸ਼ਾਹੂ। ਪਾਇ ਪਰਾਜੈ ਭੈ ਉਰ ਮਾਂਹੂ ॥ ੨੯ ॥ ਅਪਰਨ ਕੀ ਗਿਨਤੀ ਕੋ ਕਹੈ। ਬਡੇ ਬਹਾਦੁਰ ਸਭਿ ਨਰ ਲਹੈਂ।ਤਿਨ ਸਮ[2] ਕ੍ਰਾਂਤਿ ਇਨਹੁੰ ਕੀ ਹੈਰੀ। ਬਾਲ ਆਰਬਲ ਬਿਖੈ ਬਡੇਰੀ' ॥ ੩੦ ॥ ਇੱਤਮਾਦਿਕ ਮਗ ਕੇ ਪੁਰਿ ਗ੍ਰਾਮੂ। ਹੇਰਿ ਹੇਰਿ ਹਰਖਹਿੰ ਅਭਿਰਾਮੂ। ਉਲੰਘਿ ਗਏ ਰੋਪਰ ਪੁਰਿ ਚਾਲਤਿ[3]। ਸਨੇ ਸਨੇ ਮਜਲਾਲਪ ਡਾਲਤਿ[4] ॥ ੩੧ ॥ ਪ੍ਰਥਮ ਗਈ ਸੁਧ ਕੀਰਤ ਪੁਰਿ ਮੈਂ। ਸੁਨਤਿ ਪ੍ਰਮੋਦ ਨਾਰਿ ਨਰ ਉਰ ਮੈਂ। ਸੂਰਜ ਮਲ ਕੇ ਪੌਤ੍ਰੇ ਦੋਇ। ਨਿਕਸੇ ਲੇਨਿ ਅਗਾਊ ਹੋਇ ॥ ੩੨ ॥ ਗ਼ਨੀ ਗ਼ਰੀਬ ਅਪਰ ਨਰ ਸਾਰੇ। ਨਿਕਸੇ ਸੰਗ ਜੁਗਮ ਪਰਵਾਰੇ[5]। ਵਹਿਰ ਦੂਰ ਆਏ ਹਿਤ ਆਦਰ। ਲਖਿ ਨੰਦਨ ਸ਼੍ਰੀ ਤੇਗ ਬਹਾਦਰ ॥ ੩੩ ॥ ਬੰਦਨ ਕਰੀ ਸਰਬ ਹੀ ਮਿਲੇ। ਕੁਸ਼ਲ ਪ੍ਰਸ਼ਨ ਕਰਿ ਦੁਹਿ ਦਿਸ਼ਿ ਭਲੇ। ਕਹਤਿ ਬਤਕ[6] ਅੰਤਰ ਲੈ ਗਏ। ਡੇਰਾ ਕਰਨਿ ਉਤਾਰਤਿ ਭਏ ॥ ੩੪ ॥ ਸੁੰਦਰ ਸਦਨ ਸਿਧਾਰ ਪ੍ਰਵੇਸ਼ੇ।ਡਸਨੋ ਪ੍ਰਯੰਕ[7] ਪੀਠ ਪਰ ਬੈਸੇ। ਸਤਿਗੁਰ ਬੂਝਨਿ ਲਗੇ ਤਦਾਈ। 'ਦੇਹੁ ਆਪਨੋ ਨਾਮ ਬਤਾਈ॥੩੫॥ ਹਮ ਸਮ ਬਾਲ ਬੈਸ,ਮਿਲ ਖੇਲਹਿੰ। ਰਾਖਹਿੰ ਨਿਕਟਿ,ਮੇਲ ਨਿਜ ਮੇਲਹਿੰ[8]। ਸੁਨਤਿ ਮੋਵੜੇ ਬਿਦਤ ਬਤਾਏ। 'ਸ਼੍ਰੀ ਸੂਰਜ ਮਲ ਤੁਮਰੇ ਤਾਏ ॥ ੩੬ ॥ ਤਿਨ ਕੇ ਦੋ ਪੌਤ੍ਰੇ ਸ਼ੁਭ ਏਹੀ। ਗਏ ਅਬਹਿ ਬੈਕੁੰਠ ਤਜਿ ਦੇਹੀ। ਨਾਮ ਗੁਲਾਬ ਰਾਇ ਇਹ ਜੇਠੇ। ਸ਼ਯਾਮਦਾਸ ਲਘੁ ਜੋ ਢਿਗ ਬੈਠੇ॥੩੭॥ ਰਹੈਂ ਅਲੰਬ ਤੁਮਾਰੇ ਅਬੈ[9]। ਏਕ ਗੁਰੂ ਕੀ ਸੰਤਤਿ ਸਬੈ'। ਇੱਤਮਾਦਿਕ ਬੋਲੇ ਬਹੁ ਬਾਤ। ਇਤਨੇ

[1]ਸ਼੍ਰੀ ਤੇਗ ਬਹਾਦਰ ਜੀ ਦੇ ਪੁੱਤ੍ਰ ਸ਼ੇਸ਼ਟ ਜਗਤ ਗੁਰਿਆਈ ਦੀ ਵਡੀ ਪਦਵੀ ਦੇ ਲਾਇਕ ਹਨ। [2]ਗੁਰੂ ਹਰਿਗੋਵਿੰਦ ਸਮ। [3](ਐਉਂ) ਚਲਦਿਆਂ ਰੋਪੜ ਪੁਰ ਨੂੰ ਬੀ ਲੰਘ ਗਏ। [4]ਮਜਲ ਅਲਪ=ਛੋਟੀਆਂ ਛੋਟੀਆਂ ਮਜਲਾਂ ਕਰਦੇ ਹਨ। [5]ਦੋਨਹੁੰ ਪਰਵਾਰਾਂ ਸਹਿਤ। [6]ਗਲਾਂ ਕਰਦੇ। [7]ਡੱਠੇ ਪਲੰਘ ਦੀ। [8]ਆਪਣੇ ਮੇਲੀ ਮਿਲਾਕੇ । [9]ਹੁਣ ਤਾਂ ਆਪ ਜੀ ਦੇ ਆਸਰੇ ਹੀ ਹਨ।

ਮਹਿੰ ਪਹੁੰਚੀ ਜੁਗ ਮਾਤ ॥ ੩੯ ॥ ਸੂਰਜ ਮਲ ਘਰਨੀ ਤਥਿ ਆਈ। ਸਾਦਰ ਸਨੇਦਨ ਤੇ ਉਤਰਾਈ। ਗਰ ਸੋਂ ਮਿਲੀ ਜਿਠਾਨਿ ਦਿਰਾਨੀ*। ਗੁਜਰੀ ਵਾਂ ਕੋ ਪਗ ਲਪਟਾਨੀ* ॥੪੯॥ ਘਰ ਅੰਤਰ ਲੈ ਜਾਇ ਬਿਠਾਈ। ਮਸਤਕ ਟੇਕਤਿ ਆਨੰਦ ਪਾਈ॥ਅਪਰ ਪ੍ਰਸੰਗ ਬਖਾਨੋਂ ਕਹਾਂ॥ਸੇਵਾ ਕਰਤਿ ਭਏ ਸਭਿ ਮਹਾਂ ॥ ੪੦ ॥ ਅਧਿਕ ਸਨੇਹ ਵਧਾਵਨਿ ਕੀਨਿ। ਚਿਰ ਬਿਛਰੇ ਮਿਲਿ ਕੈ ਸੁਖ ਲੀਨਿ॥ਅਨਿਕ ਪ੍ਰਕਾਰ ਅਹਾਰ ਕਰਾਏ॥ਪ੍ਰੇਮ ਸਹਿਤ ਕਹਿ ਕਰਿ ਅਚਵਾਏ ॥ ੪੧ ॥ ਜਥਾ ਜੋਗ ਮਿਲਿ ਸਭਿ ਪਰਵਾਰੂ। ਬਡ ਗੁਰ ਦਿਸ਼ਿ ਤੇ ਰਿਦੇ ਖਭਾਰੂ[1]। 'ਗਏ ਆਪ ਤੁਰਕੇਸ਼ੁਰ ਪਾਸ। ਕਰਨੋ ਚਹੈਂ ਛਿਤ ਦੁਸ਼ਟ ਬਿਨਾਸ[2]' ॥ ੪੨ ॥ ਕਰੇ ਫਿਕਰ ਕੋ ਜ਼ਿਕਰ ਘਨੇਰੇ। ਸੁਪਤ ਜਥਾ-ਸੁਖ ਨਿਸ ਬਡ ਹੈਰੇ[3]। ਜਾਗੇ ਜਬਿ ਪ੍ਰਭਾਤਿ ਹੂੰ ਆਈ॥ਸੌਚ ਸ਼ਨਾਨ ਠਾਨਿ ਗੋਸਾਈਂ ॥ ੪੩ ॥ ਚਹਨੋ ਚਢਨ ਜਬਿ ਸਭਿ ਮਿਲਿ ਆਏ॥'ਆਜ ਨ ਜਾਨ ਦੇਹਿੰ ਅਗਵਾਏ। ਬਾਸ ਕਰਹੁ ਸ਼ੁਭ ਥਾਨ ਨਿਹਾਰਹੁ। ਅਪਨਿ ਬਡਿਨਿ ਕੀ ਪੁਰੀ ਬਿਚਾਰਹੁ ॥ ੪੪ ॥ ਸ਼੍ਰੀ ਹਰਿਰਾਇ ਬਾਗ਼ ਲਗਵਾਯਹੁ। ਨਾਨਾ ਰੀਤਿ ਸਾਥ ਸੁਧਰਾਯਹੁ । ਕਰਹੁ ਬਿਲੋਕਨਿ ਆਨੰਦ ਦੇਹੈ । ਤਰੁਵਰੁ ਸਫਲ ਫੂਲ ਬਿਕਸੇ ਹੈਂ ॥ ੪੫ ॥ ਗੁਰੂ ਪਿਤਾਮਾ ਕੋ ਸ਼ੁਭ ਥਾਨ । ਦਰਸ਼ਨ ਕਰਹੁ ਬੰਦਨਾ ਠਾਨਿ । ਸ਼੍ਰੀ ਗੁਰਦਿੱਤਾ ਤੁਮਰੋ ਤਾਯਾ॥ਗਿਰ ਪਰ ਊਚੇ ਥਾਨ ਸੁਹਾਯਾ[4] ॥੪੬॥ ਸਭਿ ਥਲ ਹੈਂ ਅਵਲੋਕਨ ਜੋਗ॥ਤੁਮਹਿੰ ਪਿਖਹਿੰ ਕੀਰਤ ਪੁਰਿ ਲੋਗ[5]। ਇੱਤਮਾਦਿਕ ਕਹਿ ਕਰਿ ਮ੍ਰਿਦੁ, ਸਾਦਰ । ਰਾਖੇ ਸੁਤ ਸ਼੍ਰੀ ਤੇਗ ਬਹਾਦਰ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੌਂ ਕੀਰਤਪੁਰ ਆਗਵਨ ਪ੍ਰਸੰਗ' ਬਰਨਨੰ ਨਾਮ ਏਕ ਊਨਸ਼ਸ਼ਟੀ ਅੰਸੂ ॥ ੫੯ ॥

੬੦. [ਕੀਰਤਪੁਰ ਬਾਗ਼ ਦੇ ਦਰਸ਼ਨ। ਅਨੰਦਪੁਰ ਨੂੰ ਕੂਚ]।

ਦੋਹਰਾ ॥ ਕਰਿ ਮੁਕਾਮ[6] ਨਿਜ ਸਤਿਗੁਰੂ ਪੰਚਾਮ੍ਰਿਤ ਕਰਿਵਾਇ। ਚਲੇ ਬਿਲੋਕਨ ਬਾਗ਼ ਕੋ ਸਗਰੇ ਸੰਗ ਲਵਾਇ॥੧॥ਚੌਪਈ॥ ਭਏ ਪ੍ਰਵੇਸ਼ ਅਸ਼ੇਸ਼[7] ਨਿਹਾਰਾ। ਆਰੂ ਅਰੁ ਅਮਰੂਦ, ਅਨਾਰਾ। ਖਰੇ ਰਸਾਲ ਬਿਸਾਲ ਉਚੇਰੇ।

---

[1]ਭਾਵ ਸ਼੍ਰੀ ਗੁਰੂ ਤੇਗਬਹਾਦਰ ਜੀ ਵਲੋਂ ਛੋਭ ਹੋਯਾ। [2]ਧਰਤੀ ਤੋਂ ਦੁਸ਼ਟਾਂ ਦਾ ਨਾਸ਼ ਕੀਤਾ ਚਾਹੁੰਦੇ ਹਨ। [3]ਰਾਤ ਬਹੁਤੀ ਗਈ ਵੇਖਕੇ । [4](ਬਾਬਾ ਗੁਰਦਿੱਤਾ ਜੀ ਦਾ) ਅਸਥਾਨ ਪਹਾੜ ਦੇ ਉਪਰ ਸ਼ੋਭ ਰਿਹਾ ਹੈ। [5]ਡੇਰਾ ਕਰਕੇ। [6]ਸਾਰਾ (ਬਾਗ਼)।

*ਪਾ:—ਅਤਿ ਆਨੰਦ ਹੁਇ ਰਿਦੇ ਮਝਾਰੀ। ਕਹਤਿ 'ਆਜ ਕੇ ਦਿਨ ਬਲਿਹਾਰੀ'।

ਫਲੇ ਫਾਲਸੇ ਫਲ ਬਹੁਤੇਰੇ॥੨॥ ਬਦਰੀ ਤਰੁ ਕਦਲੀਨ[1] ਬਗੀਚੇ। ਬਾਰਿ ਬਾਰਿ ਬਾਰੀ ਬਰ ਸੀਂਚੇ[2]। ਰਾਇਬੇਲ, ਚੰਪਕ, ਚੰਬੇਲੀ। ਫੈਲੀ ਮਹਿਕਤਿ ਗੰਧਿ ਸੁਹੇਲੀ ॥ ੩ ॥ ਖਿਰਨੋ ਕੇਵਰਾ, ਹਾਰ ਸ਼ਿੰਗਾਰ[3]। ਸੇਵ ਮਾਲਤੀ,ਗਨ ਗੁਲਜ਼ਾਰ। ਗੋਂਦਾ, ਕਲਗਾ[4], ਬ੍ਰਿੰਦ ਬਧੂਪ[5]। ਖਿਰਨੀ, ਜਾਮਨ ਖਰੀ ਅਨੂਪ ॥੪॥ ਨਿੰਬੂ,ਨੌਰੰਗੀ, ਅੰਗੂਰ। ਸੰਗਤਰੇ ਸੁੰਦਰ ਰਸ ਪੂਰ। ਕਠਲ[6] ਬਫਲ[7], ਬਟ[8], ਪੀਪਰ ਖਰੇ। ਪੰਕਤਿ ਕਰੀ ਸੁਹਾਵਤਿ ਖਰੇ ॥ ੫ ॥ ਰਚੇ ਸਥੰਡਲ[9] ਰੌਸ[10] ਬਿਸਾਲਾ। ਨਿਰਮਲ ਨੀਰ ਸਭਿਨਿ ਮਹਿੰ ਚਾਲਾ। ਬਿਚਰਤਿ ਸਤਿਗੁਰ ਨਰ ਸਮੁਦਾਏ। ਮਾਲੀ ਰਚਿ ਡਾਲੀ ਕੋ ਲਜਾਏ ॥੬॥ ਧਨ ਗਨ ਦੇ ਕਰਿ ਸਕਲ ਬਿਲੋਕਾ। ਛਾਯਾ ਸਘਨ ਤੋਜ ਰਵਿ ਰੋਕਾ[11]। ਕਰਨੋ ਸਰਾਹਨਿ ਇਤ ਉਤ ਹੇਰਿ। ਗਮਨੇ ਥਾਨ ਪਿਤਾਮੇ ਫੇਰ॥੭॥ ਤਬਿ ਲੌ ਪੰਚਾਮ੍ਰਿਤ ਸਮੁਦਾਇ। ਆਨਜੋ ਲੋਕਨ ਸੀਸ ਉਠਾਇ। ਦਰਸ਼ਨ ਦੇਖਿ ਥਾਨ ਕੋ ਨਿਮੇ। ਕਰਿ ਅਰਦਾਸ ਅਰਪ ਤਿਹ ਸਮੇ ॥ ੮ ॥ ਬੰਟਨੋ ਸਕਲ ਨਰਨ ਕੋ ਮਾਂਹੀ। ਅਨੰਦ ਸਮੇਤ ਤ੍ਰਿਪਤ ਹੁਇ ਖਾਂਹੀ। ਸਭਿ ਸਥਾਨ ਕੋ ਦਰਸ਼ਨ ਕਰੇ। ਬਹੁਰ ਗਮਨ ਕਰਿ ਗਿਰ ਸਿਰ[12] ਚਰੇ ॥ ੯ ॥ ਤ੍ਰਾਏ ਕੋ ਥਲ ਜਾਇ ਨਿਹਾਰਾ। ਕਰਿ ਬੰਦਨ ਥਿਰ ਹ੍ਵੈ ਤਿਸ ਬਾਰਾਦਿਨ ਬਹੁ ਚਢਨੋ ਸੁ ਪੁਰਿ ਮਹਿੰ ਆਏ। ਅਚਵਿ ਅਹਾਰ ਸ੍ਵਾਦ ਤ੍ਰਿਪਤਾਏ ॥੧੦॥ ਅਪਰ ਅਥਲ ਪੁਰਿ ਮਹਿੰ ਸ਼ੁਭ ਜੋਈ। ਅਵਿਲੋਕੋ ਫਿਰ ਕਰਿ ਸਭਿਤੋਈ। ਅਨਿਕ ਭਾਂਤਿ ਕੀ ਬਾਤਨਿ ਕਰਤੇ। ਸੰਗ ਗੁਰੂ ਦਿਖਰਾਵਤਿ ਫਿਰਤੇ ॥ ੧੧॥ ਸਭਿ ਦਿਨ ਚਾਵ ਸਮੇਤ ਬਿਤਾਯੋ। ਦਰਸ਼ਨ ਕਰਿ ਸਭਿ ਪੁਰਿ ਹਰਖਾਯੋ। ਨਿਸ ਬਿਸਰਾਮ ਕਰਨੋ ਸਭਿ ਕਾਹੂੰ[13]।ਭਯੋ ਅਨੰਦ ਪਿਖਿ ਘਰ ਘਰ ਮਾਹੂੰ ॥ ੧੨ ॥ ਭਈ ਭੋਰ ਪ੍ਰਭੁ ਸੌਚ ਸ਼ਨਾਨੇ। 'ਤਮਾਰੀ ਕੀਜਹਿ' ਬਾਕ

---

[1]ਕੇਲਿਆਂ ਦੇ। [2]ਵਾਰ ਵਾਰ ਸ਼ੁਧ੍ਹ ਜਲ ਨਾਲ ਸਿੰਜੇ ਹੋਏ। [3]ਖੁਸ਼ਬੂਦਾਰ ਫੁਲਾਂ ਦਾ ਇਕ ਬੂਟਾ ਜਿਸ ਦੇ ਸੁੱਕੇ ਫੁਲਾਂ ਵਿਚੋਂ ਬਸੰਤੀ ਰੰਗ ਨਿਕਲਦਾ ਹੈ। [4]ਕੁਕੜ ਦੀ ਕਲਗੀ ਵਰਗੇ ਫੁਲ ਵਾਲਾ ਪੌਦ, ਗਨਾਰ ਦੀ ਇਕ ਕਿਸਮ ਜਿਸ ਦੇ ਬੀਜ ਭੁੰਨਕੇ ਵਰਤਾਂ ਨੂੰ ਮਰੁੰਡੇ ਬਣਾਉਂਦੇ ਹਨ। [5]ਗੁਲ ਦੁਪਹਿਰੀ। [6]ਕਟਹਰ। ਬੜਾ ਭਾਰੀ ਫਲ ਹੁੰਦਾ ਹੈ, ਕੱਚਾ ਰਿੰਨ੍ਹਦੇ, ਪੱਕਾ ਐਵੇਂ ਖਾਂਦੇ ਹਨ। [7]ਫ਼ੇਹੂ, ਕਚੇ ਦਾ ਅਚਾਰ ਪੈਂਦਾ ਹੈ, ਪੱਕੇ ਨੂੰ ਐਵੇਂ ਖਾਂਦੇ ਹਨ। [8]ਬੋਹੜ। [9]ਥੜੇ। [10]ਬਾਗੀ ਸੜਕਾਂ [ਫਾ:, ਰਵਸ਼]। [11]ਭਾਵ ਧੁੱਪ ਰੋਕੀ ਹੋਈ। [12]ਪਹਾੜ ਦੀ ਚੋਟੀ ਤੇ। [13]ਸਭ ਕਿਸੇ ਨੇ।

ਬਖਾਨੋ।ਤਤਛਿਨ ਜ਼ੀਨ ਡਾਰਿ ਹਯ ਲ੍ਯਾਯੋ।ਗਮਨ ਕਰਨਿ ਗੁਰੁ ਨਿਕਟ ਜਨਾਯੋ ॥ ੧੩॥ ਸੁਨਿ ਕਰਿ ਆਇ ਤੁਰੰਗਮ ਚਢੇ। ਨਿਜ ਪੁਰਿ ਪਿਖਨਿ ਅਨੰਦ ਮਨ ਬਢੇ।ਚਢਿ ਕਰਿ ਮਾਤੁਲ ਸੰਗ ਕ੍ਰਿਪਾਲ।ਸੇਵਕ ਸਿੱਖ ਬ੍ਰਿੰਦ ਹੈ ਨਾਲ ॥੧੪॥ ਮਾਤ ਨਾਨਕੀ ਗੁਜਰੀ ਦੋਇ। ਚਢਿ ਸਯੰਦਨ ਪਰ ਗਮਨੀ ਸੋਇ। ਸੁਨਤਿ ਅਨੰਦਪੁਰਿ ਨਰਨਿ ਅਨੰਦ। ਮਿਲਿ ਇਕ ਥਲ ਹਿਤ ਪਿਖਨਿ ਮੁਕੰਦ ॥ ੧੫ ॥ ਅਨਿਕ ਅਕੋਰਨ ਅਰਪਨ ਕਾਰਨ। ਪੁਰਿ ਤੇ ਨਿਕਸੇ ਕੀਨਿ ਪਧਾਰਨ। ਆਗੇ ਗਮਨੇ ਕੇਤਿਕ ਦੂਰ। ਖਰੇ ਪ੍ਰਤੀਖਤਿ ਆਇਂ ਹਦੂਰ॥੧੬॥ਬੈਠੇ ਉਠਿ ਉਠਿ ਦੇਖਨਿ ਕਰੇ। ਅਧਿਕ ਪ੍ਰੇਮ ਕੋ ਸਭਿ ਉਰਧਰੇ। ਕੀਰਤਿਪੁਰ ਤੇ ਗੁਰੂ ਸਿਧਾਰੇ। ਪਹੁੰਚਿ ਸਤੁੱਦ੍ਰਵ ਕੇਰ ਕਿਨਾਰੇ ॥੧੭॥ ਨਿਰਮਲ ਨੀਰ ਹੇਰਿ ਹਰਖਾਏ। ਸਿੰਧ ਗਾਮਨੀ ਸੋਂਦਾ ਬਹਾਏ[1] । ਆਵਤਿ ਦੇਖਿ ਦੂਰ ਅਸਵਾਰੀ। ਮੁਦਤਿ ਬ੍ਰਿੰਦ ਨਰ ਚਲੇ ਅਗਾਰੀ ॥੧੮॥ ਅਧਿਕ ਉਮਾਹਿਤ ਪਹੁੰਚੇ ਆਈ। ਬਾਲ ਬੈਸ ਅਵਿਲੋਕ ਗੁਸਾਂਈ। ਚਰਨ ਕਮਲ ਪਰ ਸੀਸ ਨਿਵਾਏ। ਬ੍ਰਿੰਦ ਅਕੋਰਨ ਕੋ ਅਰਪਾਏ ॥ ੧੯॥ ਕੁਸ਼ਲ ਪ੍ਰਸ਼ਨ ਸਭਿ ਸੋਂ ਗੁਰ ਕਰੇ। 'ਕ੍ਰਿਪਾ ਆਪ ਕੀ ਹਮ ਸੁਖ ਧਰੇ'।ਬਿੱਪ੍ਰ ਬਨਿਕ ਤੇ ਆਦਿਕ ਸਾਰੇ। ਮਿਲੇ ਅਨੰਦਤਿ ਰੂਪ ਨਿਹਾਰੇ॥੨੦॥ਸਭਿ ਕੋ ਲੇ ਕਰਿ ਅਪਨੇ ਸਾਥ। ਸਨੇ ਸਨੇ ਗਮਨੇ ਮਗ ਨਾਥ। ਬੂਝਤਿ ਸਕਲ ਬਾਰਤਾ ਜਾਤੇ। ਹਾਥ ਜੋਰਿ ਨਰ ਕਹਿਂ ਬਹੁ ਭਾਂਤੇ ॥ ੨੧ ॥ ਇਕ ਦਿਸ਼ਿ ਦਿਖਤਿ ਗਿਰਨ ਕੀ ਧਾਰਾ[2]। ਦਿਸ਼ਾ ਦੂਸਰੀ ਸਤੁੱਦ੍ਰਵ ਧਾਰਾ[3] । ਪਹੁੰਚੇ ਪੁਰਿ ਅਨੰਦ ਮਹਿਂ ਜਾਈ। ਗਿਰਜਾ[4] ਕੋ ਗਿਰ ਦਯੋ ਦਿਖਾਈ ॥ ੨੨ ॥ ਸ਼ਾਰਤ ਕਰ ਕੀ ਕਰੀ ਕ੍ਰਿਪਾਲ[5]।'ਇਹ ਨੈਣਾਦੇਵੀ ਜਨ ਪਾਲ[6]।ਸਭਿਤੇ ਊਚੋ ਸੈਲਬਿਸਾਲ। ਕਰਹਿ ਬਾਸ ਦਾਤੀ ਬਰ ਜਾਲ[7]' ॥ ੨੩ ॥ ਸੁਨਿ ਕ੍ਰਿਪਾਲ ਕੋ ਬਾਕ ਕ੍ਰਿਪਾਲਾ[8]।ਦੇਖਤਿ ਨਮੋ ਕਰੀ ਤਤਕਾਲਾ*। ਚਹੁੰ ਦਿਸ਼ਿ ਆਨੰਦਪੁਰਿ ਕੀ

[1]ਸਮੁੰਦਰ ਵਲ ਜਾਣ ਵਾਲੀ ਸਤਲੁਜ ਨਦੀ ਸਦਾ ਵਗਦੀ ਸੀ। [2]ਭਾਵ ਪਹਾੜ ਸ਼ੇਨੀ। [3]ਪ੍ਰਵਾਹ। [4]ਭਾਵ ਨੈਣਾ ਦੇਵੀ। [5]ਮਾਮਾ ਕ੍ਰਿਪਾਲ ਜੀ ਨੇ। [6]ਦਾਸਾਂ ਨੂੰ ਪਾਲਣ ਵਾਲੀ। [7]ਸਾਰੇ ਵਰਾਂ ਦੀ ਦਾਤੀ ਵਸਦੀ ਹੈ। [8]ਗੁਰੂ ਜੀ ਨੇ।

*ਇਹ ਗਲ ਖੋਜ ਤਲਬ ਹੈ ਕਿ ਨੈਣਾਂ ਦੇਵੀ ਦਾ ਟਿਕਾਣਾ ਇਥੇ ਪਹਿਲੋਂ ਹੀ ਸੀ ਕਿ ਜੱਗ ਤੋਂ ਬਾਦ ਪਿਆ ਹੈ। ਗੁਰੂ ਹਰਿਗੋਬਿੰਦ ਜੀ ਦੇ ਸਮੇਂ ਭੈਰੋਂ ਨਾਮੇ ਸਿਖ ਨੇ ਇਕ ਦੇਵੀ ਦਾ ਨੱਕ ਕੱਟਿਆ ਦਬਿਸਤਾਨ ਮਜ਼ਾਹਬ ਵਿਚ ਲਿਖਿਆ ਹੈ ਤੇ ਗੁਰੂ ਜੀ ਨੇ ਸਿਖ ਦਾ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਅਵਨੀ। ਕੀਨਿ ਬਿਲੋਕਨ ਨੀਕੇ ਰਵਨੀ ॥ ੨੪ ॥ ਹਰਿਤ ਦੂਰਬਾ ਜਲ ਸਰਵਾਈ[1]।ਤਰੁਵਰੁ ਖਰੇ ਹਰੇ ਸਮੁਦਾਈ।ਚਾਰਹੁੰ ਕੋਦ ਪ੍ਰਮੋਦਹਿ ਦਾਇਕ[2]। ਦੇਖਤਿ ਧਰਸੋ ਹਰਖ ਜਗ ਨਾਇਕ ॥ ੨੫ ॥ ਜਹਾਂ ਸਦਨ ਬਡ ਗੁਰੂ ਚਿਨਾਏ।ਉਤਰੇ ਤਬਹਿ ਥਿਰੇ ਤਿਸ ਥਾਏ। ਮਾਤ ਨਾਨਕੀ ਗੁਜਰੀ ਆਈ। ਸਮੇਦਨ ਉਤਰਿ ਸਦਨ ਪ੍ਰਵਿਸ਼ਾਈ ॥੨੬॥ਸਿਖ ਸੇਵਕ ਸਮਾਜ ਲੇ ਆਏ। ਅੰਤਰ ਧਰਿ ਸੰਭਾਰ ਸਮੁਦਾਏ। ਚਾਵਰੁ ਚੂਨ ਸਿਤਾ ਘ੍ਰਿਤ ਲਸਾਏ।ਲਾਗੇ ਕਰਨਿ ਦੇਗ ਮਨ ਭਾਏ ॥ ੨੭ ॥ ਪੰਚਾਂਮ੍ਰਿਤ ਘਨੋ ਕਰਿਵਾਇਸਿ। ਪਠਿ ਅਰਦਾਸ ਸਭਿਨਿ ਬਰਤਾਇਸਿ। ਪੁਰਿ ਨਰ ਅਰੁ ਸੈਗੀ ਤ੍ਰਿਪਤਾਏ।ਪੈਨ ਪੈਨ ਸਤਿਗੁਰੂ[3] ਅਲਾਏ ॥ ੨੮ ॥ ਖਾਨ ਪਾਨ ਸਭਿ ਕੀਨਿ ਅਹਾਰਾ।ਗੁਰੂ ਬਸੇ ਪੁਰਿ ਅਨੰਦ ਮਝਾਰਾ। ਜਹਿਂ ਕਹਿਂ ਸੁਧਿ ਆਵਨ ਕੀ ਹੋਈ। ਸੁਨਿ ਸੁਨਿ ਚਲੇ ਆਇਂ ਸਭਿ ਕੋਈ ॥ ੨੯॥ ਅਰਪਿ ਉਪਾਇਨ ਪਾਇਨ ਪਾਸ। ਕਰਹਿਂ ਅਨੇਕ ਖਰੇ ਅਰਦਾਸ। ਦਿਨ ਪ੍ਰਤਿ ਹੋਤਿ ਭੀਰ ਅਧਿਕਾਈ। ਦਰਸਹਿਂ ਸਤਿਗੁਰ ਪਰ ਬਲ ਜਾਈ॥੩੦॥ ਸਹਿਤ ਮਸੰਦ ਸੰਗਤਾਂ ਆਵੈਂ। ਅਨਿਕ ਅਕੋਰਨ ਕੋ ਅਰਪਾਵੈਂ। ਇਸ ਪ੍ਰਕਾਰ ਦਿਨ ਕਿਤਿਕ ਬਿਤਾਏ। ਬਸਤਿ ਅਨੰਦ ਪੁਰਿ ਅਨੰਦ ਉਪਾਏ॥੩੧॥ਅਬਿ ਸੁਨਿਯਹਿ ਦਿੱਲੀ ਪੁਰਿ ਗਾਥਾ। ਰਚੀ ਗੁਰੂ ਜਿਮ ਤੁਰਕਨ ਸਾਥਾ।ਮਤੀਦਾਸ ਮਰਿ ਗੁਰ ਪੁਰਿ ਗਯੋ। ਪੀਛੇ ਸਿੱਖਨਿ ਉਰ ਡਰ ਭਯੋ ॥੩੨॥ ਨਿਸ ਮਹਿਂ ਨਿਕਸੇ ਭਈ ਪ੍ਰਭਾਤੀ। ਬ੍ਰਿੰਦ ਸਿਪਾਹੀ ਲਖੇ ਨ ਰਾਤੀ। ਦਿਨਕਰ[3] ਚਢੇ ਬਿਲੋਕੇ ਤਬੈ। –ਕੈਦੀ ਤੀਨ ਨਿਕਸਿਗੋ ਕਬੈ॥੩੩॥ਦ੍ਵਾਰ ਕਿਵਾਰ ਅਸੰਜਤਿ ਸਾਰੇ। ਹਮ ਖੋਲੀ ਸਾਂਕਰ ਲਗਿ ਤਾਰੇ। ਬੇਰੀ ਉਤਰੀ ਪਰੀ ਨਿਹਾਰੀ[4]। ਭਏ ਅਚੰਭੈ

---

[1]ਜਲ ਦੀ ਸਿਲਾਬ ਨਾਲ ਘਾਹ ਹਰਾ ਹੈ। [2]ਆਨੰਦ ਦਾਇਕ। [3]ਸੂਰਜ। [4]ਦੇਖੀਆਂ।

[ਪਿਛਲੇ ਪੰਨੇ ਦੀ ਬਾਕੀ ਟੂਕ]

ਉੱਤਰ ਸੁਣਕੇ ਮੁਸਕ੍ਰਾ ਛਡਿਆ ਸੀ। ਅਜ ਗੁਰੂ ਜੀ ਆਪ ਦੂਰੋਂ ਮੱਥਾ ਟੇਕਦੇ ਦੱਸੀਦੇ ਹਨ ਸੋ ਯਾ ਇਹ ਲੇਖ ਆਖੇਪਕ ਹਨ ਯਾ ਰਜਾਸਤ ਦੇ ਬ੍ਰਾਹਮਣੀ ਪ੍ਰਭਾਵ ਤੇ ਦਬਾਉ ਕਰਕੇ ਲਿਖੇ ਗਏ ਹਨ। ਇਨਾਂ ਨੂੰ ਅਸਲ ਨਹੀਂ ਸਮਝਣਾ ਚਾਹੀਏ। ਆਪਣੇ ਆਪ ਨੂੰ ਆਪ ਬੁਤ ਸ਼ਿਕਨ ਕਹਿਣ ਵਾਲੇ ਗੁਰੂ ਗੋਬਿੰਦ ਸਿੰਘ ਜੀ ਬੁਤਾਂ ਦੇ ਟਿਕਾਣਿਆਂ ਅਗੇ ਕਦ ਝੁਕ ਸਕਦੇ ਸਨ। ਜਨਮਸਾਖੀ ਵਿਚ ਗੁਰ ਨਾਨਕ ਦੇਵ ਜੀ ਦੇ ਦੁਆਰੇ ਦੇਵੀ ਝਾੜੂ ਕਰਨ ਵਾਲੀ ਲਿਖੀ ਹੈ।

ਸਭਿ ਮਤਿ ਮਾਰੀ–॥ ੩੪ ॥ ਦੇਖਹਿ ਖੋਜ ਪਰੈ ਨਹਿ ਚੀਨਾ। 'ਹੈ ਖ਼ੁਦਾਇ! ਇਹ ਕਜਾ ਕ੍ਰਿਤ ਕੀਨਾ'। ਜਮਾਦਾਰ ਦੌਰਸੋ ਚਲਿ ਆਯੋ। ਇਤ ਉਤ ਦੇਖਤਿ ਬਹੁ ਭਰਮਾਯੋ॥੩੫॥–ਕਿਮ ਨਿਕਸੇ?–ਅਚਰਜ ਕੋ ਮਾਨੇ। ਤਬਿ ਸਤਿਗੁਰ ਕੋ ਬੂਝਨਿ ਠਾਨੇ। 'ਸਾਥੀ ਤੁਮਰੇ ਕਹਾਂ ਸਿਧਾਏ? ਦਿਹੁ ਬਤਾਇ ਨਤੁ ਸ਼ਾਹੁ ਰਿਸਾਏ' ॥ ੩੬ ॥ ਸੁਨਿ ਭਾਖਸੋ 'ਲੇ ਗਯੋ ਖ਼ੁਦਾਇ। ਤੁਮ ਤੇ ਨਹੀਂ ਕਸ਼ਟ ਕੋ ਪਾਇ'। ਅਰੁ ਤਿਨ ਸੋਂ ਕਜਾ ਕਾਜ ਤੁਮਾਰੋ। ਕੀਨੋ ਪਕਰਨਿ ਸ਼ਾਹੁ ਹਮਾਰੋ[2] ॥੩੭॥ ਬੈਠੇ ਹਮ, ਚਾਹਹੁ ਤਿਮ ਕਰੋ। ਗਏ ਦਾਸ ਤੇ ਕਸੋਂ ਉਰ ਡਰੋ'। ਸੁਨਿ ਕਰਿ ਅਵਰੰਗ ਕੋ ਸੁਧਿ ਦੀਨਿ। 'ਨਿਸ ਮਹਿ ਨਿਕਸਿ ਗਏ ਸਿਖ ਤੀਨ॥੩੮॥ ਰਹੇ ਕਿਵਾਰ ਭਿਰੇ ਤਿਮ ਤਾਰੇ[3]। ਨਹੀਂ ਪਾਹਰੂ ਕਿਨਹਿ ਨਿਹਾਰੇ'। ਇਮ ਸੁਨਿ ਕੋਪ ਨੁਰੰਗੀ ਕਰਸੋ। ਜਮਾਦਾਰ ਕੋ ਸੰਗ ਉਚਰਸੋ ॥ ੩੯ ॥ 'ਮਿਲਸੋ ਹੋਇ ਤਿਨ ਸੰਗ ਸਿਪਾਹੀ। ਧਨ ਹਿਤ ਲੋਭ ਕੀਨਿ ਮਨ ਮਾਂਹੀ। ਤੁਮਹਿ ਜਲਾਦਨ ਤੇ ਮਰਵਾਊਂ। ਜੋ ਕਰਿ ਭੇਵ ਦੋਸ਼ ਕਹੁ ਪਾਊਂ' ॥ ੪੦ ॥ ਪਾਇ ਤ੍ਰਾਸ ਕੋ ਕਹਿ ਕਰ ਬੰਦਿ। 'ਖਤਾਵੰਦ ਲਖਿ ਕਰਹੁ ਨਿਕੰਦ[4]। ਸਹਿਤ ਕੁਟੰਬ ਦੀਜੀਯਹਿ ਫਾਂਸੀ। ਕਹਾਂ ਕਰਹਿੰ ਅਜ਼ਮਤੁ ਜਿਨ ਪਾਸੀ' ॥ ੪੧ ॥ ਸੁਨਿ ਅਵਰੰਗ ਕੇ ਹੋਯਸਿ ਛੋਹ। ਕਹਸੋ 'ਲੇਹੁ ਦਿਢ ਪਿੰਜਰਾ ਲੋਹ। ਤਿਸ ਮਹਿ ਹਿੰਦੁਨ ਗੁਰੂ ਬਿਠਾਵਹੁ। ਸ਼੍ਰਿੰਖਲ ਭੇਰਹੁ ਕੁਲਫ ਲਗਾਵਹੁ॥ ੪੨ ॥ ਕਰਹੁ ਤੰਗ ਚੌਕਸ ਰਹਿੰ ਖਰੇ। ਆਠਹੁੰ ਜਾਮ ਦ੍ਰਿਸ਼ਟਿ ਮਹਿੰ ਕਰੇ। ਅਸ ਨਹਿੰ ਹੋਹਿ ਨਿਕਸਿ ਕਰਿ ਜਾਹਿੰ। ਇਸ ਬਿਨ ਸ਼ਰਾ ਚਲਹਿ ਜਗ ਨਾਂਹਿ' ॥੪੩॥ ਇਕ ਉਮਰਾਵ ਸੰਗ ਕਰਿ ਦਯੋ। ਗੁਰ ਢਿਗ ਆਇ ਕਹਤਿ ਸੋ ਭਯੋ। 'ਕਸੋਂ ਹਠ ਧਰਹੁ ਸ਼ਾਹੁ ਕੇ ਸਾਥ। ਜੋ ਬਡ ਹਠੀ ਜਗਤ ਸਭਿ ਨਾਥ॥੪੪॥ ਮਾਨਹੁ ਸ਼ਰ੍ਹ ਦੇਹਿ ਬਡਿਆਈ। ਨਾਂਹਿ ਤ ਦੇਹਿ ਪਿੰਜਰੇ ਪਾਈ'। ਸੁਨ ਗੁਰ ਕਹਸੋ:–'ਧਰਮ ਜਿਸ ਜਿਸ ਕੋ ਪਸਾਰੋ ਧਰਮ, ਨਿਬਾਹੋ ਤਿਸ ਕੋ ॥ ੪੫ ॥ ਹਮ ਤੋਂ ਕਬਹੁੰ ਨ ਮਾਨਹਿ ਏਹੋ। ਜਥਾ ਕਰਹਿ ਤਿਮ ਕਰਿਬੇ ਦੇਹੋ। ਤੁਰਕਨ ਤੇਜ ਅੰਤ ਅਬਿ ਆਯੋ। ਜਿਸ ਤੇ ਅਸ ਕਰਿ ਮਨੁ ਬਿਰਮਾਯੋ॥ ੪੬ ॥ ਜਰਾਂ ਉਖਾਰਹਿੰ ਨੀਵ ਤੁਮਾਰੀ। ਗੇਰਹਿੰ ਸਾਗਰ ਖਾਰ ਮਝਾਰੀ । ਬਹੁਰ ਨ ਰਾਜ ਰਹਹਿ ਜਗ ਮਾਂਹੀ। ਕਰਹਿੰ ਬਿਨਾਸ਼ਨ ਇਸ ਬਿਧਿ ਤਾਂਹੀ'॥੪੭॥ ਸੁਨਿ ਕਰਿ ਤਬ ਪਿੰਜਰਾ ਮੰਗਵਾਇ।

---

[1]ਨਹੀਂ ਸੀ ਪਾਵਣਾ। [2]ਸਾਨੂੰ। [3]ਜੰਦਰੇ। [4]ਨਾਸ਼।

ਪਗ ਬੰਧਨ ਜੁਤਿ ਬੀਚ ਬਿਠਾਇ। ਸ਼੍ਰਿੰਖਲ ਡੋਰੀ ਕੁਲਫ ਲਗਾਯੋ। ਇਕ ਰਸ ਸਤਿਗੁਰ ਬਦਨ ਸੁਹਾਯੋ ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਲੋਹ ਪਿੰਜਰੇ ਪ੍ਰਵੇਸ਼' ਗੁਰ ਪ੍ਰਸੰਗ ਬਰਨਨੰ ਨਾਮ ਸ਼ਸ਼ਟੀ ਅੰਸੂ ॥ ੬੦ ॥

੬੧. [ਲੋਹੇ ਦੇ ਪਿੰਜਰੇ ਵਿਚ]।

ਦੋਹਰਾ ॥ ਸਭਿ ਕੀ ਖ਼ਾਤਰ ਜਮਾ[1] ਤਬਿ ਲੋਹ ਪਿੰਜਰੈ ਪਾਇ। ਗੁਰਦਿੱਤਾ ਬੇਰੀ ਸਹਿਤ ਸੇਵਹਿ ਜਿਮ ਫੁਰਮਾਇ ॥੧॥ ਚੌਪਈ ॥ ਕਰਤਿ ਭਏ ਅਤਿਸ਼ੈ ਤਕਰਾਈ। ਜਮਾਦਾਰ ਢਿਗ ਠਹਿਰਨੋ ਆਈ। ਨਿਸ ਮਹਿੰ ਬਿਸਰਾਮਹਿੰ ਗੁਰ ਪਾਸੀ। ਨਰਨ ਜਗਾਵਹਿ ਨੀਂਦ ਬਿਨਾਸੀ ॥ ੨ ॥ ਦਿਨ ਪੰਚਕ ਮਹਿੰ ਸਿਖ ਸੋ ਗਯੋ। ਗੁਰਦਿੱਤੇ ਸੰਗ ਮੇਲਾ ਭਯੋ। ਸਤਿਗੁਰ ਸੁਤ ਕੀ ਸੁਧਿ ਸਭਿ ਭਾਖੀ। 'ਮਿਲਿਬੇ ਕੋ ਅਬਿ ਮੈਂ ਅਭਿਲਾਖੀ ॥ ੩ ॥ ਮਾਤ ਨਾਨਕੀ ਕਹੋ ਸੰਦੇਸੋ। ਸਗਲ ਕੁਟੰਬ ਸਚਿੰਤ ਵਿਸ਼ੇਸ਼ੋ। ਸੋ ਸਭਿ ਚਾਹੈਂ ਗੁਰਨਿ ਸੁਨਾਈ। ਕਿਮ ਮਿਲਿਬੋ ਹੁਇ ਕਹੋ ਉਪਾਈ' ॥ ੪ ॥ ਗੁਰਦਿੱਤੇ ਸਿੱਖ ਸਾਥ ਬਖਾਨੀ। 'ਕਹੈਂ ਬਹੁਰ, ਗੁਰ ਮਰਜ਼ੀ ਜਾਨੀ'। ਵਹਿਰ ਕਹੂੰ ਠਹਿਰਾਯਹੁ ਨੇਰੇ। ਸੰਗ ਸਿਪਾਹੀ ਤਿਸ ਕੋ ਹੇਰੇ[2] ॥ ੫ ॥ ਗੁਰ ਸੇਵਾ ਹਿਤ ਇਤ ਉਤ ਫਿਰੇ। ਪਗ ਬੰਧਨ ਯੁਤਿ ਸੋ ਸਭਿ ਕਰੇ। ਗੁਰ ਸਮੀਪ ਤਬਿ ਅੰਤਰ ਗਯੋ। ਸਿਖ ਆਗਵਨ ਸੁਨਾਵਤਿ ਭਯੋ ॥ ੬ ॥ ਗੁਰੂ ਕਹਯੋ 'ਤਿਸ ਪ੍ਰਾਤਿ ਹਕਾਰਹਿੰ।ਸੁਨਹਿੰ ਸਕਲ ਸੁਧਿ,ਬਹੁਰ ਉਚਾਰਹਿੰ।ਕਹਿ ਦਿਹੁ ਤਿਸ ਕੋ ਕਰਹੁ ਅਰਾਮੂ।ਹੁਇ ਨਿਸ਼ਚਿੰਤ ਜਪਹੁ ਸਤਿਨਾਮੂ'॥੭॥ਕਿਤਿਕ ਸਮੈ ਮੈਂ ਬਾਹਿਰ ਆਯੋ। ਗੁਰਕੋ ਕਹਿਬੋ ਤਾਂਹਿ ਸੁਨਾਯੋ। ਭਈ ਪ੍ਰਥਿਰਤ ਜਾਮਨੀ ਜਬੈ।ਖਰੇ ਸਿਪਾਹੀ ਜਾਗ੍ਰਤ ਤਬੈ॥੮॥ਜਮਾਂਦਾਰ ਦੈ ਤ੍ਰਾਸ ਜਗਾਵੈ। ਬੀਚ ਪਿੰਜਰੇ ਦ੍ਰਿਸ਼ਟਿ ਟਿਕਾਵੈ। ਬੀਤ ਗਈ ਜਬਿ ਆਧੀ ਰਾਤਿ। ਭਏ ਲੋਪ,ਗੁਰ ਦਿਖਹਿ ਨ ਗਾਤ[3]॥੯॥ਦੇਖਤਿ ਇਤ ਉਤ ਖਰੋ ਸਿਪਾਹੀ।ਬੋਲਨੋ ਤੁਰਤ'ਗੁਰੂ ਅਬਿ ਨਾਂਹੀ।ਲਗੋ ਕੁਲਫ ਸਾਂਕਰਿ ਤਿਮ ਲਹੈ[4]।ਦ੍ਵਾਰਕਿਵਾਰ ਅਸੈ ਜਤ ਅਹੈ' ॥ ੧੦ ॥ ਜਮਾਦਾਰ ਸੁਨਿ ਆਯੋ ਦੌਰਾ। ਲਗਯੋ ਬਿਲੋਕਨਿ ਸਗਰੀ ਠੌਰਾ। ਮਗ ਨਿਕਸਨਿ ਕੋ ਕਹੂੰ ਨ ਪਾਯੋ।–ਕਿਮ ਕਿਤ ਗਮਨੇ–ਮਨ ਬਿਸਮਾਯੋ॥੧੧॥'ਸਨੇ ਸਨੇ ਬੋਲਹੁ ਬਚਹੋਰੇ[5]।ਨਹਿਨ ਸੁਨਾਉ ਪਰਹਿ ਬਡ ਰੌਰੇ'। ਘਰਦਰ ਸਗਰੇ ਹੇਰਨਿ ਕਰੇ। ਬਹੁਰ ਜਾਇ ਕੌਠਨ ਪਰ

[1]ਤਸੱਲੀ ਹੋ ਗਈ। [2]ਸਿਪਾਹੀ ਭਾਈ ਗੁਰਦਿੱਤੇ ਨਾਲ ਵੇਖਦਾ ਰਹਿੰਦਾ ਹੈ। [3]ਸ੍ਰੀ ਗੁਰੂ ਜੀ ਦਾ ਸ਼ਰੀਰ ਨਹੀਂ ਦਿੱਸਦਾ। [4]ਦਿਸਦੇ ਹਨ। [5]ਧੀਰਜ ਨਾਲ ਹੌਲੀ ਬਚਨ ਬੋਲੋ।

ਚਰੇ॥੧੨॥ਊਪਰ ਤਰੇ ਖੋਜ ਕਰਿ ਸਾਰੇ। ਹੇਰਿ ਹੇਰਿ ਹਹਿਰੇ[1] ਹਿਯ ਹਾਰੇ[2]। ਬਿਸਮਤ ਭਏ ਨ ਚਲਹਿ ਉਪਾਈ। ਗੁਰਦਿੱਤੇ ਸੰਗ ਕਹੈਂ ਸੁਨਾਈ॥੧੩॥ 'ਕਹਾਂ ਗਯੋ ਗੁਰ ਖੋਜ ਨ ਪਾਵੈਂ। ਦਿਹੁ ਬਤਾਇ ਨਤੁ ਮਾਰ ਕਰਾਵੈਂ'। 'ਮੈਂ ਕਯਾ ਜਾਨੋਂ ਦੂਰ ਟਿਕਾਯੋ। ਨਿਸ ਮਹਿੰ ਨਿਕਟਿ ਨ ਹੋਨੇ ਪਾਯੋ' ॥ ੧੪॥ ਜਮਾਦਾਰ ਜੁਤਿ ਸਕਲ ਸਿਪਾਹੀ। ਨਿਸ਼ਚੈ ਕਰਨੋ ਤਬਹਿ ਮਨ ਮਾਂਹੀ। 'ਕਾ ਮਲ ਕਰਾਮਾਤ ਕਰਿ ਗਏ।ਆਗੇ ਕਈ ਬਾਰ ਇਮ ਭਏ'॥੧੫॥ ਇਕ ਬੋਲਨੋ ਅਸ ਹੁਤੀ ਨ ਆਗੈ।ਥਿਰੇ ਪਿੰਜਰੇ ਅਬਿ ਦੁਖ ਲਾਗੈ। ਨਹਿੰ ਐਹੈਂ ਕਿਤ ਨਿਕਸਿ ਸਿਧਾਰੈਂ।ਸਹੈਂ ਕਸ਼ਟ ਕਨੋਂ ਸਮਰਥ ਭਾਰੈ'॥੧੬॥ਜਮਾਦਾਰ ਕਹਿ 'ਇਕ ਰਸ ਰਹੇ । ਦੀਨ ਮਲੀਨ ਨ ਮੁਖ ਦੁਖ ਲਹੇ। ਸੁਪ੍ਰਸੰਨ ਅਰਬਿੰਦ ਮਨਿੰਦ। ਦੀਨ ਬਾਕ ਨਹਿੰ, ਜਥਾ ਨਰਿੰਦ ॥ ੧੭ ॥ ਸ਼ਾਹੁ ਕ੍ਰੂਰ ਹਮ ਕੋ ਗਹਿ ਲੇਹਿ। ਜਾਨਹਿੰ ਕਹਾਂ, ਸਜ਼ਾਇ ਜੁ ਦੇਹਿ। ਮਿਲਿ ਸਭਿ ਕੈ, ਅਬਿ ਚਲਹਿੰ ਪਲਾਇ।ਬਸਹਿੰ ਕਹੂੰ ਲੌਂ ਜਾਨ ਬਚਾਇ ॥ ੧੮ ॥ ਕੈ ਹਿੰਦੁਨ ਗੁਰ ਤੇਗਬਹਾਦਰ। ਪ੍ਰਾਤਿ ਹੋਤਿ ਲਹੁ ਸਿਮਰਹੁ ਸਾਦਰ। ਨਹੀਂ ਜੀਵਕਾ ਹਤਹਿੰ ਹਮਾਰੀ[3]। ਬਿਦਤਹਿੰਗੇ[4] ਇਸ ਥਾਨ ਮਝਾਰੀ' ॥ ੧੯ ॥ ਅਧਿਕ ਬਿਸੂਰਤ ਬਿਸਮਤਿ ਅਹੈਂ।'ਬੂਝਹਿ ਸ਼ਾਹੁ,ਕਹਾਂ ਹਮਕਹੈਂ।ਅਜ਼ਮਤ ਕਰਿ ਨਿਕਸੇ ਨਹਿੰ ਮਾਨਹਿੰ । ਇਨਹੁੰ ਨਿਕਾਸੇ ਹਮਹਿੰ ਬਖਾਨਹਿ'॥੨੦॥ ਚਿੰਤਾਤੁਰ ਚਿਤਵਤਿ ਗੁਰ ਮੂਰਤਿ । ਕਬਿ ਲੇ ਨਾਮ ਮਿਲੇ ਗਨ ਝੂਰਤਿ[5]। ਥਿਰੇ ਸਮੀਪ ਪਿੰਜਰੇ ਸਾਰੇ । ਕਠਨ ਨੌਕਰੀ ਕਰਨਿ ਬਿਚਾਰੇ॥੨੧॥ ਇਮ ਹੇਰਤਿ ਅਰਲੋਦੈ ਹੋਵਾ । ਔਚਕ ਤਬਿ ਗੁਰ ਦਰਸ਼ਨ ਜੋਵਾ । ਬੀਚ ਪਿੰਜਰੇ ਪ੍ਰਥਮ ਸਮਾਨ । ਸੁਖ ਸੋਂ ਬੈਠੇ ਕ੍ਰਿਪਾ ਨਿਧਾਨ॥੨੨॥ਸਮ ਸੂਰਜ ਕੇ ਹੇਰਨ ਕਰੇ । ਮੁਖ ਪੰਕਜ ਸਮਸਰ ਤਬਿ ਖਿਰੇ । 'ਧੰਨ ਧੰਨ' ਸਭਿਹੂੰਨਿ ਬਖਾਨੀ। ਹਾਥਨਿ ਬੰਦਿ ਬੰਦਨਾ ਠਾਨੀ॥੨੩॥ਹਰਖਤਿ ਨਿਜ ਨਿਜ ਸਦਨ ਸਿਧਾਰੇ। ਜਮਾਦਾਰਬਨਿ ਦੀਨ ਉਚਾਰੇ।'ਮਹਿਮਾ ਮਹਿ ਮਹਿੰ ਮਹਾਂ ਮਹਾਨੀ।ਮੈਂ ਅਬਿ ਨਿਸ਼ਚੈ ਕਰਿ ਉਰ ਜਾਨੀ ॥੨੪॥ ਲੋਕ ਪ੍ਰਲੋਕ ਸੁਖਦ ਜਨ ਕੇਰੇ । ਜਾਗੋ ਬਡੇ ਭਾਗ ਅਬਿ ਮੇਰੇ । ਕਰਹੁ ਮੁਰੀਦ, ਨਿਕਸਿ ਕਰਿ ਚਾਲੋ। ਸੇਵਾ ਕਰੋਂ

---

[1]ਡਰੇ । [2]ਕੰਬ ਗਏ । (ਅ) ਦਿਲ ਢੇ ਗਏ । [3]ਸਾਡੀ ਜੀਵਕਾ ਨਾਸ਼ ਨਹੀਂ ਕਰਨਗੇ । [4]ਪ੍ਰਗਟ ਨੇ ਜਾਣਗੇ (ਗੁਰੂ ਜੀ) । [5]ਸਾਰੇ ਮਿਲਕੇ ਝੁਰਦੇ ਹਨ ।

ਰਹੌਂ ਮੈਂ ਨਾਲੋ॥੨੫॥ਮਮ ਮਰਜ਼ੀ ਕੇ ਜਿਤਿਕ ਸਿਪਾਹੀ।ਚਲਹਿਂ ਸੰਗ ਨਿਤ ਰਹਿਂ ਤੁਮ ਪਾਹੀ। ਕਜੋਂ ਸੰਕਟ ਬਿਚ ਕੈਦ ਸਹਾਰੋ । ਸ਼ਾਹੁ ਕੁਕਰਮੀ ਸਾਹਸ ਵਾਰੋ[1] ॥੨੬॥ ਜਗ ਤੇ ਕਰਹੁ ਉਧਾਰ ਹਮਾਰੋ। ਇਹ ਸਲਾਹ ਸ਼ੁਭ ਰਿਦੇ ਨ ਟਾਰੋ[2]।ਜਮਾਦਾਰ ਤੇ ਸੁਨਿ ਬਹੁ ਬਿਕਸੋ।ਮੁਖ ਮੁਸਕਾਤ ਬਾਕ ਇਮ ਨਿਕਸੇ॥ ੨੭ ॥ "ਤੈਂ ਸ਼ਰਧਾ ਉਰ ਧਾਰਨਿ ਕਰੀ। ਸ਼ਾਹੁ ਕੁਮਤਿ ਕੀ ਦੁਰਮਤਿ ਹਰੀ[2]। ਇਸ ਕੋ ਫਲ ਸੁਖ ਪਾਇਂ ਘਨੇਰੋ। ਆਗੈ ਬਧਹਿ ਬੀਸ ਬਹੁਤੇਰੋ ॥ ੨੮ ॥ ਨਿਜ ਆਸ਼ੈ ਹਮ ਤੋਹਿ ਸੁਨਾਵੈਂ। ਤੁਰਕੇਸ਼ੁਰ ਸਿਰ ਦੋਸ਼ ਚਢਾਵੈਂ।ਹਤਹਿਂ ਤੇਜ ਤੁਰਕਨਿ ਕੋ ਸਾਰਾ।ਜਥਾ ਨ ਠਹਿਰਹਿ ਪਾਵਕ ਪਾਰਾ[3] ॥੨੯॥ ਜੇ ਹਮ ਛੁਟਨੋ ਚਹਤਿ ਕਿਤ ਜਾਂਹਿ[4] । ਤੌ ਕਿਮ ਪਰਤਿ[5] ਕੈਦ ਕੇ ਮਾਂਹਿ । ਸ਼੍ਰੀ ਨਾਨਕ ਕੋ ਬਰ ਇਨ ਭਯੋ। ਰਾਜ ਜਗਤ ਕੋ ਬਾਬਰ ਲਯੋ॥ ੩੦ ॥ ਅਟਲ ਬਾਕ ਹਮਰੇ ਗੁਰ ਕੇਰ। ਜਥਾ ਨ ਚਲਹਿ ਬਾਧ ਤੇ ਮੇਰੁ।– ਰਾਜ ਪੁਸ਼ਤ ਲੌ–ਜਬਿ ਬਰ ਜਾਚਾ।ਕ੍ਰਿਪਾ ਨਿਧਾਨ ਤਬਹਿ ਇਉਂ ਬਾਚਾ[6] ॥ ੩੧ ॥–ਤਵ ਕੁਲ ਮੈਂ ਜਬਿ ਹੁਇ ਅਨਯਾਇ। ਕਰਿ ਕੂਰੇ ਛੀਨਹਿਂ ਤਬਿ ਆਇ–।ਅਬਿ ਇਨ ਕਸ਼ਟ ਜਗਤ ਕਉ ਦੀਨਾ। ਕਰਨੋ ਚਹੈ ਹਿੰਦੁਨਿ ਧੂਮ ਹੀਨਾ ॥੩੨॥ ਸੰਤ ਅਨੇਕ ਮਤਨਿ ਕੇ ਜੋਇ।ਪ੍ਰਾਨ ਬਿਨਾਸ਼ੀ ਕੀਨੇ ਸੋਇ। ਬ੍ਰਿੰਦ ਤੁਰਕ ਤਨ ਮਹਿਂ ਦਰਵੇਸ਼। ਮਾਰੇ ਇਨ ਦੈ ਕਸ਼ਟ ਵਿਸ਼ੇਸ਼ ॥੩੩॥ ਸ਼੍ਰੀ ਨਾਨਕ ਕੇ ਬਰ ਕੋ ਜਾਨਿ। ਇਸ ਕੋ ਕਰਿ ਨ ਸਕਨੋ ਕੋ ਹਾਨਿ।ਹਿੰਦੂ ਤੁਰਕ ਅਰਬਿੰਦ ਮਨਿੰਦ। ਬ੍ਰਿੰਦਨ ਦੁਖਦ ਜਥਾ ਨਿਸ ਇੰਦ[7] ॥੩੪॥ ਦੈ ਸਿਰ ਕੋ ਇਸ ਕਰਿ ਅਪਰਾਧੀ। ਹਤਹਿਂ ਸਕਲ ਜਗ ਕੀ ਜਿਮ ਬਨਾਧੀ[8]। ਸ਼ਰਧਾ ਭਾਵ ਸਹਿਤ ਤੁਵ ਜਾਨਾ। ਬਾਤ ਮਰਮ ਕੀ ਕੀਨਿ ਬਖਾਨਾ ॥੩੫॥ ਦੇਖਤਿ ਰਹਹੁ ਜਥਾ ਅਬਿ ਹੋਵੈ।ਰਾਜ ਤੁਰਕ ਘਰ ਤੇ ਸਭਿ ਖੋਵੈ[9]। ਸੁਨਿਕੈ ਜਮਾਦਾਰ ਗੁਰਬਾਨੀ।ਜਾਨਯੋਂ ਭੇਤ ਬੰਦਨਾ ਠਾਨੀ ॥੩੬॥ "ਸਤਿਗੁਰ ਤੁਮ ਸਭਿ ਬਿਧਿ ਸਮਰੱਥ । ਛੁਟਨਿ ਛੁਟਾਵਨਿ ਜਗ ਕੋ ਹੱਥ[6]। ਕਨਾ ਕਹਿ ਸਕਹਿਂ ਸ਼ਕਤਿ ਤੇ ਹੀਨੇ।ਭੂਤ ਭਵਿੱਖਤ ਲਖਹੁ ਪ੍ਰਬੀਨੇ[7] ॥੩੭॥ ਕਹਤਿ ਸੁਨਤਿ ਹੋਈ ਜਬਿ ਪ੍ਰਾਤੀ। ਮਿਟੀ ਸਕਲ ਕੀ ਧਰਕਤਿ ਛਾਤੀ[10]।ਸ਼੍ਰੀ ਗਰ

[1]ਹੱਠ ਵਾਲਾ ਹੈ। [2]ਸ਼ਾਹ ਜੋ ਕੁਮਤੀ ਹੈ (ਉਸ ਦੀ) ਦੁਰਮਤੀ (ਤੈਂ ਆਪਣੇ ਵਿੱਚੋਂ) ਦੂਰ ਕਰ ਦਿੱਤੀ ਹੈ। [3]ਜਿਵੇਂ ਅੱਗ ਉਤੇ ਪਾਰਾ ਨਹੀਂ ਠਹਿਰਦਾ। [4]ਕਿਧਰੇ ਜਾਣ ਲਈ। [5]ਕਿਉਂ ਪੌਂਦੇ। [6]ਕਹਿਆ ਸੀ । [7]ਚੰਦ੍ਰਮਾ। [8]ਸਾਰੇ ਜੱਗ ਦੇ ਰੋਗ ਵਰਗੇ (ਨੁਰੰਗੇ) ਨੂੰ ਮਾਰਾਂਗੇ। [9](ਆਪ ਦੇ) ਹੱਥ ਹੈ। [10]ਛਾਤੀ ਦੀ ਧੜਕਨ।

ਤੇਗ ਬਹਾਦਰ ਕਹਜੋ। 'ਹਮਰੋ ਸਿਖ ਇਕ ਬਾਹਿਰ ਰਹਜੋ ॥ ੩੮ ॥ ਤਿਹ ਬੁਲਾਇ ਅਬਿ ਆਨਹੁ ਪਾਸਾ।ਹਮ ਦਿਸ਼ਿ ਰਖਿ ਨਿਚਿੰਤ ਭਰਵਾਸਾ'।ਸੁਨਿ ਕਰਿ ਜਮਾਦਾਰ ਧਰਿ ਭਾਊ । ਜਾਨਜੋਂ ਰਿਦੈ ਬਿਸਾਲ ਪ੍ਰਭਾਊ ॥੩੯॥ ਆਪ ਜਾਇ ਕਾਰਾਗ੍ਰਿਹ ਬਾਹਿਰ । ਖੋਜਜੋ ਸਿਖ ਜਿਮ ਰਹੈ ਅਜਾਹਰ[1] । ਸੰਗ ਆਪਨੇ ਲੇ ਕਰਿ ਗਯੋ।ਗੁਰਕੇ ਨਿਕਟਿ ਪੁਚਾਵਤਿ ਭਯੋ॥੪੦॥ਸਾਵਧਾਨਤਾ ਪ੍ਰਥਮ ਜੁ ਕਰਿਹੀ। ਹਟਜੋ ਤਬਹਿ, ਭਰਵਾਸਾ ਧਰਿ ਹੀ ।–ਮਹਾਂ ਸ਼ਕਤਿ ਜੁਤਿ ਆਪਹਿ ਆਏ । ਕੈਦ ਪਰਨਿ ਬਡ ਹੇਤੁ ਬਤਾਏ[2] ॥੪੧॥ ਕਜਾ ਕਰਿ ਸਕਹਿਂ ਤਿਨਹੁ ਰਖਵਾਰੀ।ਚਹੈਂ ਸੁ ਕਰੈਂ ਨ ਲਗੈ ਅਵਾਰੀ।ਹਮ ਦੁਰਮਤਿ ਕਰਿ ਕਜੋਂ ਦੁਖ ਪਾਵੈਂ।ਜਿਨਹੁ ਅਵੱਗਸ਼ਕ ਦੋਜ਼ਕ ਜਾਵੈਂ–॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ'ਸ਼੍ਰੀ ਗੁਰੂ ਤੇਗਬਹਾਦਰ'ਪ੍ਰਸੰਗ ਬਰਨਨੰ ਨਾਮ ਏਕ ਸ਼ਸ਼ਟੀ ਅੰਸੂ ॥ ੬੦ ॥

੬੨. [ਸਤਿਗੁਰੂ ਜੀ ਦੀ ਦਿੱਲੀਓਂ ਚਿਠੀ]।

ਦੋਹਰਾ ॥ ਲੋਹ ਪਿੰਜਰੇ ਮਹਿਂ ਗੁਰੂ ਨਮੋ ਕਰੀ ਸਿਖ ਦੇਖਿ।ਮੁਚਜੋ ਬਿਲੋਚਨ ਜਲ ਤਬੈ ਸੰਕਟ ਰਿਦੈ ਬਿਸ਼ੇਖ ॥ ੧ ॥ ਚੌਪਈ ॥ ਹਾਥ ਜੋਰਿ ਸਭਿ ਅਰਜ਼ ਗੁਜ਼ਾਰੀ।'ਆਇਸੁ ਮਾਨਿ ਕੁਟੰਬ ਤੁਮਾਰੀ।ਤਜਿ ਲਖਨੌਰਅਨੰਦਪੁਰਿਗਏ। ਬ੍ਰਿਧ ਮਾਤਾ ਕੋ ਸੰਕਟ ਭਏ ॥ ੨ ॥ ਬਾਰਿ ਬਾਰਿ ਲੇ ਸ੍ਵਾਸ ਬਡੇਰੇ । ਬੈਠਤਿ ਉਠਤਿ ਦ੍ਰਿਗਨ ਜਲ ਗੇਰੇ । ਤਿਮ ਸ਼੍ਰੀ ਗੁਜਰੀ ਬਹੁ ਦੁਖ ਪਾਵੈ । ਤੁਮਰੀ ਦਿਸ਼ਿ ਨਿਤ ਪ੍ਰਤਿ ਚਿਤ ਲਾਵੈ ॥ ੩ ॥–ਕਹਾਂ ਹੋਇ ਹੈ,ਲਖੀ ਨ ਜਾਇ–। ਨਿਸ ਦਿਨ ਚਿੰਤਾ ਕਰਤਿ ਬਿਤਾਇ । ਸਾਹਿਬਜ਼ਾਦਾ ਦੇ ਅਹਿਲਾਦ[3]। ਧੀਰ ਧਰਾਵਹਿਂ ਕਰਿ ਤੁਮ ਯਾਦ॥੪॥ਕਹਿ ਮਹਿਮਾ ਬਿਧਿ ਅਨਿਕ ਤੁਮਾਰੀ। –ਕਾਰਨ ਕਰਨ ਸ਼ਕਤਿ ਧਰਿ ਭਾਰੀ । ਚਹੈਂ ਸੁ ਕਰੈਂ ਨ ਲਗੈ ਅਵਾਰੀ । ਆਪੇ ਰਚੀ ਬਾਰਤਾ ਸਾਰੀ–॥੫॥ ਤਊ ਅਧਿਕ ਬਿਰਲਾਪਹਿਂ ਮਾਈ[4]। ਸਾਸ ਨੁਖਾ ਹੈ ਕੈ ਇਕ ਥਾਈਂ । ਤਿਨ ਕੇ ਧੀਰ ਧਰਾਵਨਿ ਕਾਰਨ। ਤੁਮਰੇ ਸੁਤ ਮੁਹਿ ਕੀਨਿ ਹਕਾਰਨਿ॥੬॥ਦਾਦੀ ਅਰੁ ਨਿਜ ਮਾਤ ਸੁਨਾਇ । ਕਹਜੋ ਕਿ –ਲੀਜਹਿ ਸੁਧਿ ਮੰਗਵਾਇ । ਜਥਾ ਕਹੈਂ ਪਿਤ ਤਥਾ ਸੁਨੀਜਹਿ[5]। ਧਰਹੁ ਪ੍ਰਤੀਤ ਨ ਚਿੰਤਾ ਕੀਜਹਿ ॥ ੭ ॥ ਜੋ ਕ੍ਰਿਤ ਆਪ ਕਰਨਿ ਕੋ ਗਏ । ਕੌਨ ਹਟਾਇ ਸਕਹਿ ਸੋ ਥਿਏ–।ਕਹਜੋਮੋਹਿ–ਸਤਿਗੁਰ ਕੇ ਹਾਥਾਕਰਹੁ ਲਿਖਾ-

[1]ਛੁਪ ਰਿਹਾ ਸੀ। [2]ਅਪਨੇ ਕੈਦ ਪੈਣ ਦਾ ਵਡਾ ਕਾਰਨ ਦੱਸਿਆ ਹੈ। [3]ਅਨੰਦ ਦਿੰਦੇ ਹਨ। ਭਾਵ ਹੌਸਲਾ ਦਿੰਦੇ ਹਨ। [4]ਮਾਈਆਂ ਵਿਰਲਾਪ ਕਰਦੀਆਂ ਹਨ। [5]ਸੁਣੋ।

ਵਨਿ ਹੈ ਜਿਮ ਗਾਬ ॥ ੯ ॥ ਆਨ ਦਿਖਾਵਹਿ ਸੁਨਿ ਹੈਂ ਜਬੈ। ਧੀਰ ਧਰਹਿ ਦੁਖ ਪਰਹਰਿ ਸਬੈ–।ਇਸ ਕਾਰਨ ਤੇ ਮੈਂ ਚਲਿ ਆਯੋ। ਸੁਧਿ ਰਾਵਰ ਕੀ ਚਾਹਤਿ ਪਾਯੋ ॥੯॥ਸਿਖ ਸੰਗਤਿ ਅਰ ਬ੍ਰਿੰਦ ਮਸੰਦ। ਤੁਮ ਦਿਸ਼ਿ ਤੇ ਸਭਿ ਚਿੰਤ ਬਿਲੰਦ। ਮਿਲਹਿਂ ਪਰਸਪਰ ਧਰਹਿਂ ਬਿਖਾਦਾ[1]। ਅਵਿਰੰਗ ਕੂਰ ਕਰਨੋ ਬਡ ਬਾਦਾ ॥ ੧੦॥ ਬਿਨਾ ਮਿਲੇ ਸਭਿ ਕੋ ਚਲਿ ਆਏ[2]। ਬਹੁਤ ਬਿਸੂਰਤਿ ਸਿਖ ਸਮੁਦਾਏ[3]। ਸੁਨਿ ਕਰਿ ਸਭਿਹਿਨਿ ਕੋਰ ਬ੍ਰਿਤੰਤਾ। ਲੇ ਕਾਗਦਿ ਕਰ ਮਹਿਂ ਭੁਗਵੰਤਾ ॥੧੧॥ ਕਲਮ ਦਾਨ ਕੋ ਤਬਿ ਮੰਗਵਾਯੋ। ਜਮਾਦਾਰ ਕੋ ਨਰ[3] ਲੇ ਆਯੋ। ਸਭਿ ਸੰਗਤਿ ਪ੍ਰਤਿ ਲਿਖਿ ਉਪਦੇਸ਼ੁ ਕਰੇ ਸ਼ਲੋਕ ਵਿਰਾਗ ਵਿਸ਼ੇਸ਼ੁ ॥ ੧੨ ॥'ਜੋ ਨਰ ਹੁਇ ਜਿਸ ਕੋ ਅਧਿਕਾਰੀ। ਸੋ ਮਾਨਹਿ ਇਮ ਸੀਖ ਹਮਾਰੀ। ਸੁਖ ਪ੍ਰਾਪਤਿ ਜੁਗ ਲੋਕ ਮਝਾਰੀ'। ਲਿਖੇ ਸ਼ਲੋਕ ਸੁ ਕਰਤਿ ਉਚਾਰੀ[4] ॥ ੧੩ ॥ ਸ਼੍ਰੀ ਮੁਖਵਾਕ ॥

ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨ ॥ ਕਹੁ ਨਾਨਕ ਹਰਿ ਭਜੁ ਮਨਾ ਜਿਹਿ ਬਿਧਿ ਜਲ ਕੋ ਮੀਨ ॥ ੧ ।

ਰੋਪਈ ॥ ਇੱਤਯਾਦਿਕ ਸਭਿ ਲਿਖੇ ਸ਼ਲੋਕ। 'ਪਠਿ ਹਰਿ ਭਜਹੁ ਤਜਹੁ ਸਭਿ ਸ਼ੋਕ'।ਸਭਿ ਸਿੱਖਨਹਿ ਪ੍ਰਤਿ ਲਿਖੇ ਬਨਾਇ।ਸਿਮਰਹੁ ਨਾਮ ਸੁ ਚਿੰਤ ਮਿਟਾਇ ॥ ੧੪ ॥ ਪੁਨ ਮਾਤਾ ਪ੍ਰਤਿ ਲਿਖਯੋ ਸ਼ਲੋਕ। 'ਸੁਨਿ ਕਰਿ ਲੇਹੁ ਸ਼ੋਕ ਕੋ ਰੋਕ। ਜਗ ਮਹਿਂ ਨਹਿਂ ਥਿਰਤਾ ਕਿਸ ਕੇਰੀ। ਬਿਨਸਿ ਗਏ ਜਿਨ ਸ਼ਕਤਿ ਬਡੇਰੀ' ॥ ੧੫ ॥ ਸ਼੍ਰੀ ਮੁਖਵਾਕ ਮਹਲਾ ੯ ॥

ਰਾਮ ਗਇਓ ਰਾਵਨੁ ਗਇਓ ਜਾਕਉ ਬਹੁ ਪਰਵਾਰ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰਿ ॥੫੦। ਚਿੰਤਾ ਤਾਕੀ ਕੀਜੀਐ ਜੋ ਅਨਹੋਨੀ ਹੋਇ ॥ ਇਹ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲ ॥ ਨਾਨਕ ਹਰਿਗੁਨ ਗਾਇ ਲੇ ਛਾਡਿ ਸਗਲ ਜੰਜਾਲ ॥ ੫੨ ॥

ਚੌਪਈ॥ਮਾਤ ਨਾਨਕੀ ਲਿਖਿ ਸਮਝਾਈ॥ਅਰੁ ਗੁਜਰੀ ਕੀ ਚਿੰਤ ਮਿਟਾਈ। [5]'ਰਾਮਚੰਦ ਰਾਜਾ ਅਵਿਤਾਰ। ਬਿਜੈ ਕੀਨਿ ਛਿਤ ਜੀਤਿ ਉਦਾਰ ॥੧੬॥ ਰਾਵਣ ਜੀਤ ਲੀਨਿ ਤੈ ਲੋਕੁ। ਬਡ ਪਰਿਵਾਰ ਵਧਯੋ ਬਿਨ ਸ਼ੋਕ। ਰਾਜ ਸਮਾਜ ਕੌਨ ਗਿਨ ਸਕੈ। ਸੁਰ ਗਨ ਡਰੈਂ, ਦਿਸ਼ਾ ਜਿਸ ਤਕੈ[6] ॥ ੧੭ ॥

[1]ਦੁੱਖ ਮੰਨਦੇ ਹਨ। [2]ਆਪ ਚਲ ਆਏ ਹੋ। [3]·····ਦਾ ਆਦਮੀ। [4](ਕਵੀ ਕਹਿੰਦਾ ਹੈ ਮੈਂ) ਉਚਾਰਦਾ ਹਾਂ। [5]ਕਵੀ ਜੀ ਸ਼ਲੋਕਾਂ ਦੇ ਖੁੱਲ੍ਹੇ ਭਾਵ ਦੱਸਦੇ ਹਨ। [6]ਜਿਸ ਤਰਫ (ਰਾਵਣ) ਤੱਕਦਾ ਸੀ।

ਸਭਿ ਬਿਧਿ ਬਡੇ ਸਭਿਨਿ ਤੇ ਦੌਨ[1]। ਸੋ ਭੀ ਗਏ ਤਜਾਗਿ ਨਿਜ ਭੌਨ*। ਸੁਪਨ ਸਮੇਂ ਮਹਿਂ ਸੁਪਨੋ ਸਾਚਾ[2]।ਸੋਗ ਹਰਖ ਦੁਖ ਸੁਖ ਰਹਿ ਰਾਚਾ॥੧੮॥ ਜਥਿ ਜਾਗ੍ਰਤ ਸੁ ਅਵਸਥਾ ਹੋਇ। ਰਚਯੋ ਸਮਾਜ ਬਿਨਸਿਗਾ ਸੋਇ। ਝੂਠੋ ਜਾਨਹਿ,ਨਹਿਂ ਪਛੁਤਾਵੈ। ਤਿਮ ਰਚਨਾ ਜਗ ਕੀ ਦ੍ਰਿਸ਼ਟਾਵੈ॥੧੯॥ਤਿਸ ਹਿਤ ਮਮਤਾ ਧਾਰਹਿ ਜੀਵਤ[3]। ਕਛੁ ਨ ਰਹਹਿ, ਬਿਨਾਸੀ ਥੀਵਤ। ਹੋਇ ਜਾਇ ਅਨਹੋਨੀ ਜੋਇ। ਉਚਿਤ ਕਰਨਿ ਕੋ ਚਿੰਤਾ ਸੋਇ॥੨੦॥ ਜੋ ਸਭਿ ਸੰਗ ਏਕ ਸਮ ਹੋਇ। ਤਿਸ ਤੇ ਚਿੰਤਾ ਕਰੈ ਨ ਕੋਇ। ਜੋ ਉਪਜਹਿ ਸੋ ਬਿਨਸਨ ਹਾਰ। ਪਰਸੋਂ, ਆਜ ਕਿ ਕਾਲ ਬਿਚਾਰ॥੨੧॥ਯਾਂ ਤੇ ਹਰਿਗੁਨ ਗਾਇ ਬਿਸਾਲ। ਤਜਾਗਹੁ ਸਗਰੇ ਜਗ ਜੰਜਾਲ। 'ਹਮ ਦਿਸ਼ਿ ਕੀ ਨਹਿਂ ਚਿੰਤਾ ਠਾਨਹੁ।ਤਨਕੋ ਅੰਤ ਸਮਾ ਅਬਿ ਜਾਨਹੁ॥੨੨॥ਹੁਤੇ ਨਿਕਟਿ ਤੁਮ, ਤਿਮਹੀ ਬਨਤਿ[4]।ਜਥਾ ਦੂਰ ਬੈਠੇ ਹਮ ਭਨਤਿ।ਯਾਂਤੇ ਸ਼ੋਕ ਚਿੰਤ ਕੋ ਤਜਾਗਹੁ।ਸੱਤਿਨਾਮ ਕੋ ਸਿਮਰਨ ਲਾਗਹੁ'॥੨੩॥ਦੋਨਹੁੰ ਪ੍ਰਤਿ ਸ਼ਲੋਕ ਲਿਖਿ ਤੀਨ। 'ਕਰਹੁ ਨ ਦੁਖ'ਸੀਖਜਾ ਅਸ ਦੀਨਿ। ਪੁਨ ਅਪਨੇ ਸੁਤ ਕੋ ਪਤਿ-ਆਵਨ। ਹਿਤ ਪਰਖਨ ਕੋ--ਕਿਮ ਧਰ ਭਾਵਨ[5]॥ ੨੪ ॥ ਲਖਹਿ ਸ਼ਕਤਿ ਮਹਿਂ ਹਮ ਕੋ ਕੈਸੇ ? ਲਖਯੋ ਜਾਇ ਅਸ ਆਸ਼ੈ ਜੈਸੇ--। ਤਿਸ ਬਿਧਿ ਦੋਹਾ ਲਿਖਯੋ ਬਨਾਇ। ਸ਼੍ਰੀ ਗੁਰ ਤੇਗ ਬਹਾਦਰ ਰਾਇ॥ ੨੫॥ ਸ਼੍ਰੀ ਮੁਖਵਾਕ ॥

ਬਲੁ ਛੁਟਕਿਓ ਬੰਧਨ ਪਰੇ ਕਛੁ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥ ੫੩ ॥

ਚੌਪਈ॥ ਪੂਰਬ ਜਨਮ ਕੇਰ ਬਿਰਤੰਤ। ਕਰਿ ਸਿਮਰਨ ਕੋ ਸ਼੍ਰੀ ਭਗਵੰਤ। ਲਿਖਯੋ ਪਤਾ ਜਿਮ ਕਰੀ ਸਹਾਇ।--[6]ਰਣਕਰਿ ਰਾਖਸ਼ ਦਏਖਪਾਇ॥੨੬॥ ਅਬਿ ਇਹ ਦੁਸ਼ਟ ਉਠਾਇ ਖੁਟਾਈ। ਬੰਧਨ ਦਏ ਅੰਗ ਮੈਂ ਪਾਈ।ਗਹੀ ਓਟ ਪਰਮੇਸ਼ੁਰ ਕੇਰੀ।ਜਿਮ ਗਜ ਕੀ ਛੋਦੀ ਪਗ ਬੇਰੀ॥੨੭॥ਸੋ ਅਬਿ ਸਮਾ ਆਇਕਰਿ ਹੋਵਾ।ਨਹਿਂਨ ਸਹਾਇਕ ਤੁਮਬਿਨ ਜੋਵਾ--। ਇਕ ਦੋਹਾਲਿਖਿ ਕਰਿ ਨਿਜ ਹਾਥਬਹੁਰ ਬਨਾਇ ਅਪਰ[7] ਕੋ ਨਾਥ॥੨੮॥ ਸ਼੍ਰੀ ਮੁਖਵਾਕ ॥

ਰਾਮ ਨਾਮੁ ਉਰਿ ਮੈ ਗਹਿਓ ਜਾਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥ ੫੭ ॥ ਸੰਗ ਸਖਾ ਸਭ ਤਜਿ ਗਏ ਕੋਊ ਨ

[1]ਦੋਵੇਂ ਭਾਵ ਰਾਮ ਤੇ ਰਾਵਣ। [2]ਸੁਪਨੇ ਦੇ ਸਮੇਂ ਵਿਚ ਸੁਪਨਾ ਸੱਚ ਪ੍ਰਤੀਤ ਹੁੰਦਾ ਹੈ। [3]ਜਦ ਤਕ ਜੀਉਂਦਾ ਹੈ ਤਿਸ (ਜਗਤ) ਲਈ ਮਮਤਾ ਕਰਦਾ ਹੈ। [4]ਜੇ ਤੁਹਾਡੇ ਪਾਸ ਵੀ ਹੁੰਦੇ ਤਦ ਵੀ ਤਿਵੇਂ (ਸਰੀਰ ਦਾ ਤਿਆਗ) ਹੋਣਾ ਸੀ। [5]ਕਿਸ ਤਰ੍ਹਾਂ ਦੀ ਭਾਵਨਾ ਰਖਦੇ ਹਨ। [6]ਦੋਹੇ ਦਾ ਖੁਲ੍ਹਾ ਭਾਵ ਦੱਸਦੇ ਹਨ। [7]ਹੋਰ (ਦੇਹਰਾ)। *ਪਾ:—ਜਗ ਰੌਨ।

ਨਿਬਹਿਓ ਸਾਥ ॥ ਕਹੁ ਨਾਨਕ ਇਹ ਬਿਪਤ ਮੈ ਟੇਕ ਏਕ ਰਘੁਨਾਥ ॥ ੫੫ ॥
ਨਾਮ ਰਹਿਓ ਸਾਧੁ ਰਹਿਓ ਰਹਿਓ ਗੁਰ ਗੋਬਿੰਦ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰਮੰਤੁ* ॥ ੫੬ ॥

ਚੌਪਈ॥ਇਮ ਸ਼ਲੋਕ ਸਤਿਗੁਰੁ ਸਭਿ ਲਿਖੇ। ਅਧਿਕ ਵਿਰਾਗ ਕਹਨੋ ਜਿਨ ਬਿਖੇ। ਅਨਿਕ ਰੀਤਿ ਕੋ ਆਸ਼ੈ ਔਰ। ਕਰਿ ਸੁਚਕ[1] ਸੋਢੀ ਸਿਰਮੌਰ ॥੨੯॥ ਪੁਨ ਇਕਠੌ ਕਰਿਕੈ ਨਿਜ ਹਾਥ। ਦੇਤਿ ਭਏ ਬੋਲੇ ਸਿਖ ਸਾਥ। [2]ਤੂਰਨ ਚਲੋ ਜਾਹੁ ਮਗ ਮਾਂਹੁ।ਪਹੁੰਚਹੁ ਸ਼੍ਰੀ ਗੁਬਿੰਦ ਕੇ ਪਾਹੂ ॥੩੦ ॥ ਪੁਨ ਉੱਤਰ ਕਹਿਕੈਲਿਖਵਾਓ।ਨਿਕਟਿਹਮਾਰੇ ਸਿਖ ਇਕ ਆਓ।ਤਨ ਤਜਿਬੇ ਕੋ ਦਿਨ ਅਬਿ ਥੋਰੇ।ਬਿਨ ਬਿਲੰਬਆਵਹੁ ਇਤ ਓਰੇ॥੩੧।ਇਮਨਹਿ ਸਭਿ ਕੋ ਬਾਤ ਬਤਾਵਹੁ।ਬਿਨ ਬਿਸਰਾਮ ਜਾਇ ਪੁਨ ਆਵਹੁ। ਸ਼੍ਰਮਤ ਪੰਥ ਮਹਿੰ ਤੂ ਨਹਿੰ ਹੋਇੰ।ਨਿਸ ਦਿਨ ਗਮਨਹੁ ਬਿਘਨ ਨ ਕੋਇ॥੩੨॥ ਹਮ ਦਿਸ਼ਿ ਤੇ ਸਭਿਕੋ ਧ੍ਰਿਤ ਦੈਹੌਂ।ਸ਼ੋਕ ਚਿੰਤ ਤਜਿ ਪ੍ਰਭੁ ਸਿਮਰੈ ਹੌਂ।ਸੁਪ੍ਰਸੰਨ ਮੁਖ ਤੇ ਜਬਿ ਭਾਖਾ। ਸਮੁਖ ਸਿੱਖ ਸਿਰ ਧਰਿ ਪਰ ਰਾਖਾ ॥ ੩੩ ॥ [3]ਧੰਨ ਗੁਰੂ ਤੁਮਰੀ ਵਡਿਆਈ।ਇਕਰਸ ਸੁਖ ਦੁਖ ਬ੍ਰਿੱਤਿ ਟਿਕਾਈ।[4] ਮੁਖ ਤੇ ਕਹਹੁ ਲਿਖਹੁ ਬਿਧਿ ਆਨ। ਬਰਤਹੁ ਅਪਰ ਰੀਤਿ ਭਗਵਾਨ[5] !' ॥੩੪॥ ਕਰਿ ਬੰਦਨ ਕੋ ਬਾਰੰਬਾਰ। ਨਿਕਸਨੋ ਕਾਰਾਗ੍ਰਿਹ ਕੇ ਦ੍ਵਾਰ। ਚਲਨੋ ਸ਼ੀਘ੍ਰ ਗੁਰ-ਪੁਰਿ ਮਗ ਮਾਂਹੀ। ਨਿਸ ਦਿਨ ਮਹਿੰ ਬਿਸਰਾਮਹਿ ਨਾਂਹੀ ॥ ੩੫ ॥ ਭੋਜਨ ਕਰਨ ਸੋਚ ਇਸ਼ਨਾਨੈ। ਥਿਰਹਿ ਇਤਿਕ ਨਤੁ ਪੰਥ ਪਯਾਨੈ।ਨਿਸ ਦਿਨ ਗਮਨਨੋ ਨਹਿਨ ਥਕੇਵਾਂ। ਜਾਨਹਿ ਕਰਨੋ ਬਾਕ ਗੁਰਦੇਵਾ ॥ ੩੬ ॥ ਇਮ ਸ਼ੀਘਰ ਹੀ ਮਗ ਉਲੰਘਾਯੋ। ਤਜਿ ਰੌਪਰ ਕੀਰਤ ਪੁਰਿ ਆਯੋ। ਟਿਕਨੋ ਨਹੀਂ ਆਗੇ ਚਲਿ ਪਰਨੋ। ਦਰਸ਼ਨ ਸ਼੍ਰੀ ਅਨੰਦਪੁਰਿ ਕਰਨੋ ॥ ੩੭ ॥ਇਤਿ ਸ੍ਰੀਗੁਰਪ੍ਰਤਾਪਸੂਰਜਗ੍ਰੰਥੇ ਦ੍ਵਾਦਸ਼ਰਾਸੌ ਸੰਦੇਸ਼ ਪਠਨ[6]ਪ੍ਰਸੰਗ ਬਰਨਨੰਨਾਮਦੋਇਸਸ਼ਟੀ ਅੰਸੂ॥੬੨॥

[1]ਜਣਾ ਕਰਕੇ । [2]ਰਾਹ ਵਿਚ ਥੱਕੇਂਗਾ ਨਹੀਂ । [3]ਧੀਰਜ ਦੇਵਿਓ । [4]ਇਹ ਸਿੱਖੋਕਤੀ ਹੈ । [5](ਲੋਕਾਂ ਨਾਲੋਂ) ਹੋਰ ਹੀ ਤਰ੍ਹਾਂ ਮੂੰਹੋਂ ਬਚਨ ਕਰਦੇ ਤੇ ਲਿਖਦੇ ਹੋ, (ਜਗਤ ਤੋਂ) ਵੱਖਰੀ ਤਰ੍ਹਾਂ ਹੀ ਵਰਤਦੇ ਹੋ। ਭਾਵ ਜਗਤ ਹਰਖਸ਼ੋਕ ਵਿਚ ਹੈ ਤੁਸੀਂ ਕਥਨ ਲਿਖਣ ਵਰਤਣ ਵਿੱਚ ਅਤੀਤ ਹੋ। (ਅ) ਲਿਖਦੇ ਹੋਰ ਤਰ੍ਹਾਂ ਹੋ ਪਰ ਹੇ ਭਗਵਾਨ ! ਮੁਖੋਂ ਤਾਂ ਕਹਿਦੇ ਤੇ (ਆਪ) ਵਰਤਦੇ ਹੋ ਹੋਰ ਤਰ੍ਹਾਂਭਾਵ ਲਿਖਦੇ ਤਾਂ ਹੋ ਵੈਰਾਗ ਪਰ ਵਰਤੋਂ ਵਿੱਚ ਤੇ ਮੋਰੇ ਨਾਲ ਗਲਾਂ ਕਰਨ ਵਿੱਚ ਅਡੋਲ ਚੜ੍ਹਦੀਆਂ ਕਲਾਂ ਵਿੱਚ ਹੋ। ਕਵਿ ਜੀ ਨੇ ਇਸ ਦਾ ਕਾਰਨ ਸਾਹਿਬਜ਼ਾਦੇ ਜੀ ਦੀ ਪਰਖ ਲਿਆ ਹੈ ਦੇਖੋ ਅੰਕ ੨੪ । *ਇਹ ਸ਼ਲੋਕ ਇਥੋਂ ਦਾ ਨਹੀਂ ਪ੍ਰਤੀਤ ਹੁੰਦਾ ਕਿਉਂਕਿ ਪ੍ਰਸੰਗ ਅਨੁਸਾਰ ਕਵੀ ਜੀ ਨੇ ਆਪ ਹੀ ਅਗਲੇ ਅੰਸੂ ਦੇ ੪੩ ਅੰਕ ਵਿੱਚ ਇਸਨੂੰ ਫੇਰ ਦਿੱਤਾ ਹੈ।

੬੩. [ਸਾਹਿਬਜ਼ਾਦੇ ਜੀ ਦਾ ਉੱਤਰ। ਗੁਰਿਆਈ ।]

ਦੋਹਰਾ ॥ ਦੈ ਘਟਿਕਾ ਬਾਸੁਰ ਚਢੇ ਕਰਿ ਤਨ ਸ਼ੌਚ ਸ਼ਨਾਨ । ਬੈਠੇ ਹੁਤੇ ਦਿਵਾਨ ਮਹਿੰ ਸ਼੍ਰੀ ਗੁਰੁ ਦਯਾ ਨਿਧਾਨ ॥੧॥ ਚੌਪਈ ॥ ਲਏ ਪੱਤ੍ਰਿਕਾ ਸਿਖ ਚਲਿ ਆਯੋ । ਪਗ ਪੰਕਜ ਪ੍ਰ ਸੀਸ ਨਿਵਾਯੋ। ਹਾਥ ਜੋਰਿ ਕਰਿ ਅਰਪਨ ਕੀਨਿ ।–ਪਿਤਾ ਪਠਨੋ–ਲਖਿ ਲੀਨਿ ਪ੍ਰਬੀਨ ॥ ੨ ॥ ਚਿੱਠਾ ਖੋਲਿ ਜਾਨਿ ਸਭਿ ਆਸ਼ੈ।ਉਠਿ ਗਮਨੇ ਜੁਗ ਮਾਤਨਿ ਪਾਸੈ।ਸਾਸ ਨੁਖਾ ਗੁਰ ਰੂਪ ਚਿਤਾ-ਰਤਿ।–ਕਹਾਂ ਹੋਇ–ਇਮ ਸੰਸੈ ਧਾਰਤਿ॥੩॥ਕਬਿ ਕਬਿ ਜ਼ਿਕਰ ਫਿਕਰ ਕੋ ਕਰੈਂ।ਦੁਸ਼ਟ ਤੁਰਕਪਤਿ ਤੇ ਚਿਤਿ ਡਰੈਂ।ਗੁਰ ਮਹਿਮਾ ਜਾਨੈਂ ਭਲਿਭਾਂਤੀ । ਤਊ ਸਨੇਹ ਮਾਨਿ ਦੁਖ ਛਾਤੀ ॥ ੪ ॥ ਕਿਤਿਕ ਮਸੰਦ ਸਿੱਖ ਗਨ ਦਾਸ। ਪਹੁੰਚੇ ਧਰੇ ਮੌਨ ਥਿਤ ਪਾਸ। ਬੈਠੇ ਨਿਕਟਿ ਮਾਤ ਕੇ ਜਾਈ । ਮੁਖ ਦਾਦੀ ਦਿਸ਼ਿ ਕਰਨੋ ਸੁਨਾਈ ॥ ੫ ॥ 'ਸਤਿਗੁਰੁ ਲਿਖਨੋ ਆਪਨੇ ਹਾਥ । ਭਨੇ ਸੰਦੇਸੇ ਹਮ ਤੁਮ ਸਾਥ । ਸੰਗਤਿ ਪ੍ਰਤਿ ਉਪਦੇਸ਼ ਬਤਾਯੋ।ਇਹ ਸਿਖ ਅਬਿ ਹੀ ਲੇ ਕਰਿ ਆਯੋ' ॥ ੬ ॥ ਇਮ ਕਹਿ ਪਿਖਨੋ ਮੋਵੜੇ ਓਰ । 'ਲਿਹੁ ਕਰ ਮਹਿੰ ਬਾਚਹੁ ਸਭਿ ਛੋਰਿ'[1] । ਮਾਨਿ ਹੁਕਮ ਤਿਨ ਪਠਨੋ ਸੁਨਾਯੋ । ਸੰਗਤਿ ਪ੍ਰਤਿ ਜਿਮ ਪ੍ਰਥਮ ਬਤਾਯੋ ॥ ੭ ॥ ਬਹੁ ਸ਼ਲੋਕ ਬੈਰਾਗ ਜਨਾਵੈਂ ।–ਜਗ ਮਹਿੰ ਥਿਰ ਕੋ ਰਹਿਨਿ ਨ ਪਾਵੈ। ਬਡੇ ਬਡੇ ਹੁਇ ਸਭਿ ਚਲਿ ਗਏ। ਰਾਮ ਕ੍ਰਿਸ਼ਨ ਅਵਿਤਾਰ ਜਿ ਭਏ–॥ ੮ ॥ ਪੁਨ ਲੱਛਨ ਭਾਖਨੋ ਬ੍ਰਹਮ ਗਯਾਨੀ । –ਤਨ ਮਹਿੰ ਹੈਂਤਾ ਜਿਨਹੁੰ ਨ ਮਾਨੀ।ਨਹਿੰ ਕਿਸਹੂੰ ਤੇ ਭੈ ਉਰ ਪਾਵੈਂ।ਆਪ ਔਰ ਨਹਿੰ ਤ੍ਰਾਸ ਉਪਾਵੈਂ ॥ ੯ ॥ ਉਸਤਤਿ ਨਿੰਦਾ ਕੰਚਨ ਲੋਹ । ਮਾਨ ਅਮਾਨ ਸਮਾਨੈਂ ਹੋਹਿ–। ਪੁਨ ਜਨਨੀ ਥਿਰਧਾ ਹਿਤ ਧੀਰ ।–ਹੋਨਹਾਰ ਹੀ ਤਜਨਿ ਸ਼ਰੀਰ ॥ ੧੦ ॥ ਯਾਂਤੇ ਉਚਿਤ ਨ ਚਿੰਤਾ ਕਰਨੀ।ਸੁਪਨੇ ਜਗ ਕੀ ਸਮਤਾ ਬਰਨੀ । ਜਿਸ ਕੀ ਆਦਿ, ਅੰਤ ਤਿਸ ਹੋਇ । ਉਪਜਨ ਵਾਰੋ ਬਿਨਸਤਿ ਸੋਇ ॥ ੧੧ ॥ ਯਾਂਤੇ ਸਭਿ ਤਯਾਗਹੁ ਜੰਜਾਲ । ਸਾਸਿ ਸਾਸਿ ਹਰਿ ਪ੍ਰਭੂ ਸਮਾਲਿ–। ਪੁਨ ਸਪੁਤ ਕੋ ਸੰਗ ਸੰਦੇਸ । ਲਿਖਨੋ ਜੁ ਪਠਨੋ ਸੁ ਸੁਨਨੋ ਅਸ਼ੇਸ਼ ॥ ੧੨ ॥ ਗਨ ਸ਼ਲੋਕ ਜਬਿ ਪਠੇ ਸੁਨਾਏ।ਸਭਿ ਕੇ ਲੋਚਨ ਜਲ ਭਰਿ ਆਏ । ਭਏ ਮੌਨ ਕੁਛ ਕਹਨੋ ਨ ਜਾਈ।ਹਾਥ ਜੋਰਿ ਪੁਨ ਸਿੱਖ ਸੁਨਾਈ–॥੧੩॥'ਸ਼੍ਰੀ ਮੁਖ ਤੇ ਮੈਂ ਪ੍ਰਤਿ ਫੁਰਮਾਇ।–ਸਾਹਿਬਜ਼ਾਦੇ ਨਿਕਟਿ

[1] ਖੋਲਕੋ(ਅ) ਆਦਿ ਤੋਂ ।

ਪਠਾਇ[1]। ਪੁਨ ਉੱਤਰ ਲਿਖਵਾਵਨਿ ਕੀਜੈ। ਬਿਨਾ ਬਿਲਮ ਹਮ ਢਿਗ ਪਠਿ ਦੀਜੈ–॥੧੪॥ਯਾਂਤੇ ਨਹਿੰ ਬਿਲੰਬ ਅਬਿ ਧਾਰੋ। ਲਿਖਿ ਕਰਿ ਉੱਤਰ ਪਠਹੁ[2] ਬਿਚਾਰੋ[3]। ਗੁਰੁ ਨੰਦਨ ਸੁਨਿ ਜਾਨਜੋਂ ਆਸ਼ੈ।–ਸਕਲ ਸ਼ਕਤਿ ਕੋ ਬਲ ਜਿਨ ਪਾਸੈ ॥੧੫॥ ਸੂਰਜ ਸਸਿ ਕੋ ਰੋਕਿ ਰਖੈਯਾ[4]। ਬ੍ਰਹਮ ਲੋਕ ਲੌ ਬਲ ਅਤਿਸੈਯਾ[5]। ਹਾਥ ਜੋਰਿ ਇੰਦ੍ਰਾਦਿਕ ਥਿਰੈਂ[6]। ਜਥਾ ਹੁਕਮ ਸੋ ਤਤ-ਛਿਨ ਕਰੈਂ ॥੧੬॥ ਕਨਾ ਨਰ ਥਪੁਰੇ ਤਿਨਹੁੰ ਅਗਾਰੇ। ਅਵਨਿ ਉਡਾਇੰ ਫੂਕ ਇਕ ਮਾਰੇ। ਏਕ ਬਾਕ ਤੇ ਸਭਿ ਤੁਨਕਾਨਾ। ਸ਼ਾਹੁ ਕਿ ਰੈਕ ਹੋਹਿ ਪਰਹਾਨਾ[7] ॥੧੭॥ਜੋ ਸਹਾਇਤਾ ਸਭਿ ਕੀ ਕਰੈਂ। ਰਿਦੇ ਮਨੋਰਥ ਜੋ ਸਿਖ ਧਰੈਂ। ਦੂਰ ਕਿ ਨੇਰ ਕਿ ਅਵਨਿ ਅਕਾਸ਼। ਸਿਮਰੈਂ ਮਨ ਪਹੁੰਚਤਿ ਜਨ ਪਾਸ[8] ॥੧੮॥ ਸਕਲ ਕਲਾ ਸਮਰਥ ਗੁਰ ਐਸੋ।ਨਿਜ ਸਹਾਇਤਾ ਚਾਹਤਿ ਕੈਸੇ। ਜਿਨ ਕੇ ਦਾਸਨਿ ਦਾਸਨਿ ਦਾਸ[9]। ਜਗਹਿ ਨਿਵਾਜਹਿ ਕਰਹਿੰ ਕਿ ਨਾਸ਼[10]॥੧੯॥ਤਿਨ ਸਹਾਇਤਾ ਕਰਨਿ ਅਜੋਗ।ਮਾਨਹਿੰ ਹੁਕਮ ਚੌਦਹੂੰ ਲੋਗ।ਸ਼੍ਰੀ ਨਾਨਕ ਕੀ ਜੋਤਿ ਉਦਾਰਾ। ਅਧਿਕ ਪ੍ਰਕਾਸ਼ਤਿ ਜਿਨਹੁੰ ਮਝਾਰਾ –॥ ੨੦ ॥ ਇਮ ਬਿਚਾਰ ਕਰਿ ਗੁਰ ਕੇ ਨੰਦਨ। ਪੂਰਬ ਲਿਖੀ ਆਪਨੀ ਬੰਦਨ। 'ਚਿਤ ਮਹਿੰ ਚਹਹੁ ਸੁ ਤੁਰਤ ਬਨਾਵਹੁ। ਤਉ ਭਲੀ ਬਿਧਿ ਸ਼ਕਤਿ ਦੁਰਾਵਹੁ' ॥ ੨੧ ॥ ਸ੍ਰੀ ਮੁਖਵਾਕ ॥ ਪਾਤਸ਼ਾਹੀ ੧੦* ॥

ਬਲੁ ਹੋਆ ਬੰਧਨ ਛੂਟੇ ਸਭ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥ ੫੪ ॥

ਚੌਪਈ ॥ ਇਸ ਪ੍ਰਕਾਰ ਉੱਤਰ ਲਿਖਿ ਪਾਤੀ। ਸਭਿ ਕੀ ਨਮੋ ਲਿਖੀ ਸੁਖ ਸ਼ਾਂਤੀ। 'ਤੀਨ ਲੋਕ ਕੇ ਮਾਲਕ ਆਪ। ਚਹੌ ਸੁ ਰਚਹੁ ਉਥਾਪਨ ਥਾਪ' ॥ ੨੨ ॥ ਇੱਤਯਾਦਿਕ ਲਿਖਿ ਬਹੁਰ ਬਿਚਾਰਾ।–ਸਮੈਂ ਅਲਪ ਤਨੁ ਤਜਨਿ ਮਝਾਰਾ। ਆਨਹਿ ਸੀਸ ਜਾਇ ਸਿਖ ਜੋਇ। ਨਹਿੰ ਬਿਲਮੈ ਅਰੁ ਨਿਰਭੈ ਹੋਇ ॥੨੩॥ ਜੋ ਆਯਹੁ ਸੋ ਨਹਿਨ ਪਠਾਯੋ[10]। ਅਪਰ ਦਾਸ ਕੋ ਨਿਕਟਿ ਬੁਲਾਯੋ। 'ਕਰਹੁ ਗੌਨ ਅਬਿ ਪੌਨ ਸਮਾਨੋ। ਪਹੁੰਚਹੁ ਨਿਕਟਿ ਤ੍ਰਾਸ ਨਹਿੰ ਮਾਨੋ ॥ ੨੪ ॥ ਸਭਿ ਦਿਸ਼ਿ ਤੇ ਅਭਿਬੰਦਨ ਕਰੀਅਹਿ। ਜੋ ਕਾਰਨ ਹੁਇ

[1]ਚਲਾ ਜਾਹ। [2]ਭੇਜੋ। [3]ਰੋਕ ਰੱਖਣ ਵਾਲੇ। [4]ਬਹੁਤਾ। [5]ਖੜੋਂਦੇ ਹਨ। [6]ਚੰਗੀ ਤਰ੍ਹਾਂ ਨਾਸ਼। [7]ਦਾਸਾਂ ਪਾਸ। [8]ਜਿਨ੍ਹਾਂ ਦੇ ਦਾਸਾਂ ਦੇ ਦਾਸਾਂ ਦੇ ਦਾਸ। [9]ਸੰਸਾਰ ਨੂੰ ਚਾਹੇ ਨਿਵਾਜ ਦੇਣ ਚਾਹੇ ਨਾਸ਼ ਕਰ ਦੇਣ। [10]ਉਹ ਨਹੀਂ ਭੇਜਿਆ।

*'ਪਾਤਸ਼ਾਹੀ ੧੦' ਇਤਨਾ ਪਾਠ ਤਿੰਨ ਲਿਖਤੀ ਨੁਸਖਿਆਂ ਵਿਚ ਨਹੀਂ ਹੈ।

ਖਰੇ ਨਿਹਰੀਅਹਿ। ਕਿਸ ਦਿਸ਼ਿ ਤੇ ਨਹਿ ਸੈਸੈ[1] ਧਰੀਅਹਿ। ਆਵਨ ਜਾਨੋ ਕਰਤਿ ਨ ਡਰੀਅਹਿ[2] ॥ ੨੫ ॥ ਹਾਥ ਜੋਰਿ ਗੁਰ ਤ ਸੁਨਿ ਬਾਨੀ। ਭਯੋ ਤਯਾਰ ਚਲਿਬੇ ਕਹੁ, ਮਾਨੀ।ਬਾਰੰਬਾਰ ਨਾਨਕੀ ਮਾਤਾ। 'ਮੈਂ ਅਤਿ ਬ੍ਰਿਧਾ ਸੁਨੋ ਦੁਖ ਤਾਤਾ !' ॥੨੬॥ ਸ਼੍ਰੀ ਗੁਜਰੀ ਮਨ ਦੀਨ ਉਚਾਰੇ। 'ਤੁਮ ਦਰਸ਼ਨ ਕੀ ਪਯਾਸ ਹਮਾਰੇ। ਜਿਮ ਜਾਨਹੁ ਤਿਮ ਰਚਹੁ ਗੁਸਾਈਂ।ਤੁਮਰੇ ਮਹਿਂ ਚਿਤ ਰਹੈ ਸਦਾਈ' ॥੨੭॥ ਲਈ ਪੱਤ੍ਰਿਕਾ ਸਿੱਖਨ ਸਿਧਾਯਹੁ। ਨਮੋ ਕਰਤਿ ਹੀ ਨਹਿਂ ਬਿਲਮਾਯਹੁ।ਦਿੱਲੀ ਪੁਰਿ ਕੋ ਪੰਥ ਸਿਧਾਰਾ।ਨਿਸ ਦਿਨ ਗਮਨਯੋ ਜਾਇ ਸੁਖਾਰਾ॥੨੮॥ਕਿਤਿਕ ਸਮੈ ਮਹਿਂ ਪਹੁੰਚਯੋਜਾਈ।ਪੌਰ ਪੁਰੀ ਕੋਪ੍ਰਵਿਸ਼ਯੋ ਧਾਈ।ਡਰ ਬਿਹੀਨ ਕਾਰਾਗ੍ਰਿਹ ਗਯੋ।ਸਤਿਗੁਰ ਅੰਤਰਿ ਦੇਖਤ ਭਯੋ ॥੨੯॥ ਹਾਥ ਜੋਰਿ ਕਰਿ ਸੀਸ ਨਿਵਾਯੋ। ਬਦਨ ਪ੍ਰਫੁੱਲਤ ਦਰਸ਼ਨ ਪਾਯੋ। ਧਰੀ ਪੱਤ੍ਰਿਕਾ ਗੁਰੂ ਅਗਾਰੀ। ਸੁਧਿ ਕੁਟੰਬ ਕੀ ਸਕਲ ਉਚਾਰੀ ॥ ੩੦॥ਕਰ ਧਰਿ[3] ਖੋਲਿ ਪਠੀ ਤਤਕਾਲਾ।ਸ਼੍ਰੀ ਸਤਿਗੁਰ ਉਰ ਧੀਰ ਬਿਸਾਲਾ। ਨਿਜ ਨੰਦਨ ਕੋ ਆਸ਼ੈ ਪਰਖਤਿ । ਅਧਿਕ ਗੰਭੀਰ ਜਾਨਿ ਮਨ ਹਰਖਤਿ ॥੩੧॥[4] –ਲਾਖਹੁੰ ਬਰਖਨ ਕੋ ਤਪ ਦੀਹਾ[5] । ਇਨ ਕੋ ਉਪਜਾਵਨ ਹਿਤ ਪ੍ਰੀਹਾ[6]।ਏਕੰਕਾਰ ਅਰਾਧਨਿ ਕਰੇ । ਝਟਕੀ ਸਿੰਘ ਖਾਲ ਕਰ ਧਰੇ[7]॥੩੨॥ ਤਬਿ ਹੂੰ ਪੁਰਸ਼ੋਤਮ ਕੇ ਅੰਸ[8] । ਉਪਜੇ ਜਗ ਮਾਨਸ ਕੇ ਹੰਸ[9] । ਲਾਖਹੁੰ ਰਾਖਸ਼ ਖੰਡਿਖਪਾਏ[10]।ਜੋਧਾ ਅਧਿਕ ਥਿਰੇ ਰਨਘਾਏ॥੩੩॥ਮਿਲੀ ਚੰਡਕਾ ਪਾਇ ਬਿਜੈ ਕੋ[11] । ਮੁਦਤ ਦਿਏ ਬਰ, ਦੇਖਿ ਅਜੈ ਕੋ[12] । ਸਤਿਜੁਗ ਆਦਿ ਬਿਖੈ ਉਤਪੰਨੇ। ਤਬਿ ਕੇ ਤਪਨ ਤਪਹਿਂ ਮਨ ਮੰਨੇ ॥ ੩੪ ॥ ਉਗ੍ਰ ਤਪਨ ਤੇ ਬਸ਼ਾਕੁਲ ਦੇਵ। ਭਯੋ ਤੇਜ ਅਸ ਤਪ ਕੋ ਸੇਵ। ਜਬਿ ਅਰਾਧਨਾ ਲਖੀ ਹਮਾਰੀ । ਏਕੰਕਾਰ ਦਯਾ ਤਬਿ ਧਾਰੀ ॥ ੩੫ ॥ ਤਬਿ ਗੁਰਤਾ ਹਿਤ ਕਰਸੋ ਪਠਾਵਨਿ । ਜੀਵ ਕਰੋਰਨ ਕਰਿ ਹੈਂ ਪਾਵਨ[13] । ਸ਼ਕਤਿ ਮਹਿਦ ਤੇ ਮਹਿਦ ਮਝਾਰੀ।ਤਨਕ ਨ ਤਊ ਜਨਾਵਨ ਧਾਰੀ॥੩੬॥ਅਜਰ ਜਰਨ ਹਮ ਸਿਰ ਲੌ ਠਾਨੈਂ।ਇਹ ਧੀਰਜ ਭੀ ਮਹਿਦ ਮਹਾਨੈ[14]।ਤਿਨਹੁੰ ਕੀਨਿ ਹਮ ਤੇ

[1]ਡਰ। [2]ਮੰਨ ਕਰਕੇ। [3]ਹੱਥ ਤੇ ਲੈਕੇ। [4]ਗੁਰੂ ਜੀ ਹੁਣ ਵਿਚਾਰ ਕਰਦੇ ਹਨ:– [5]ਭਾਰੀ। [6]ਇੱਛਾ ਸੀ। [7]ਸ਼ੇਰ ਦੀ ਖੱਲ ਹੱਥ ਵਿਚ ਲੈਕੇ। [8]ਵਾਹਿਗੁਰੂ ਦੀ ਅੰਸ਼ ਤੋਂ। [9]ਜਗਤ ਰੂਪੀ ਮਾਨ ਸਰੋਵਰ ਵਿਚ ਹੰਸ। [10]ਮਾਰ ਕੇ ਨਾਸ਼ ਕੀਤੇ। [11]ਭਾਵ ਸ਼੍ਰੀ ਗੁਰੂ ਦਸਮੇਸ਼ ਜੀ ਦੀ ਸਹਾਇਤਾ ਨਾਲ ਦੇਵੀ ਫਤਹ ਨੂੰ ਪਾਕੇ ਆ ਮਿਲੀ। [12]ਅਜੈਤ ਨੂੰ ਵੇਖ ਕੇ ਭਾਵ ਦਸਮੇਸ਼ ਜੀ ਨੂੰ। [13]ਕਰੋੜਾਂ ਜੀਵਾਂ ਨੂੰ ਪਵਿੱਤ੍ਰ ਕਰਨਗੇ। [14]ਇਹ ਬੀ ਧੀਰਜ ਵੱਧ ਤੋਂ ਵੱਧ ਹਨ।

ਅਧਿਕਾਈ। ਚਹੈਂ ਦੁਰਾਵਨਿ ਨਹਿੰ ਨ ਜਨਾਈ[1] ॥ ੩੭ ॥ ਉਚਿਤ ਗੁਰੂ ਨਾਨਕ ਮਸਨੰਦ[2]।ਅਜਰ ਜਰਨ ਮਹਿੰ ਲਖੇ ਬਿਲੰਦ।ਗੁਰ ਘਰ ਬਿਖੈ ਬਡੀ ਬਡਿਆਈ। ਇਨ ਕੋ ਜਗ ਗੁਰਤਾ ਬਨਿਆਈ–॥੩੮॥ ਸੁ ਪ੍ਰਸੰਨ ਹੁਇ ਹੁਕਮ ਬਖਾਨਾ।'ਭੋ ਸਿਖ! ਜਾਹੁ ਬਿਲਮ ਕਰਿ ਹਾਨਾ। ਸ਼੍ਰੀ ਫਲ ਪੈਸੇ ਪੰਚਹੁੰ ਆਨਿ। ਰੁਚਿਰ ਬਿਲੋਕਹੁ ਹੋਇ ਮਹਾਨ[3]" ॥ ੩੯ ॥ ਕਾਰਾਗ੍ਰਿਹ ਤੇ ਸਿਖ ਤਬਿ ਗਯੋ। ਸੁੰਦਰ ਸ਼੍ਰੀ ਫਲ ਕੋ ਪਿਖਿ ਲਯੋ। ਸੰਗ ਪੰਚ ਪੈਸੇ ਧਰਿ ਹਾਥ। ਪਹੁੰਚਯੋ ਤਤਛਿਨ ਜਿਹ ਠਾਂ ਨਾਥ।।੪੦।। ਲੇ ਸ਼੍ਰੀ ਤੇਗ ਬਹਾਦਰ ਕਰ ਮੈਂ। ਧਰਯੋ ਧਯਾਨ ਨੰਦਨ ਕੋ ਉਰ ਮੈਂ। ਬੰਦਨ ਕੀਨਿ ਸੁ ਅਰਪਿ ਅਗਾਰੀ।ਜਗ ਗੁਰਤਾ ਦੀਨਸਿ ਬਲ ਭਾਰੀ।।੪੧।। ਨੌ ਤਨ ਮਹਿੰ ਜੋ ਬਰਤੀ ਜੋਤਿ। ਸੁਤ ਮਹਿੰ ਕਰੀ ਪ੍ਰਵੇਸ਼ ਉਦੋਤ[4]। ਸਿਖ ਸੋਂ ਹੁਕਮ ਕਰਯੋ 'ਲੇ ਜਈਐ। ਅਰਪਹੁ ਸ਼੍ਰੀ ਗੋਬਿੰਦ, ਗੁਰ ਹਈਐ[5]" ॥ ੪੨ ॥ ਨਹਿੰ ਬਿਲਮਹੁ ਮਗ ਨਿਸ ਦਿਨ ਚਲੋ। ਧਰੇ ਸ਼ੀਘ੍ਰਤਾ ਤਿਨ ਸੋਂ ਮਿਲੋ[6]। ਇਮ ਕਹਿ ਇਕ ਸ਼ਲੋਕ ਲਿਖਿ ਦੀਨਿ। ਨਿਜ ਨੰਦਨ ਕੋ ਅਰਪਨਿ ਕੀਨਿ ॥ ੪੩ ॥ ਸ਼੍ਰੀ ਮੁਖਵਾਕ।

ਨਾਮ ਰਹਿਓ ਸਾਧੂ ਰਹਿਓ ਰਹਿਓ ਗੁਰ ਗੋਬਿੰਦ ॥ ਕਹੁ ਨਾਨਕ ਇਹ ਜਗਤ [7] ਕਿਨ ਜਪਿਓ ਗੁਰ ਮੰਤੁ । ੫੬ ॥

ਚੌਪਈ ॥ ਸੁਨਿ ਸਿਖ ਹੁਕਮ ਮਾਨਿ ਪ੍ਰਸਥਾਨਾ। ਕਰਿ ਬੰਦਨ ਉਰ ਕੋ ਡਰ ਹਾਨਾ। ਕਾਰਾਗ੍ਰਿਹ ਕੋ ਤਜਿ ਤਤਕਾਲਾ। ਕਰਤਿ ਸ਼ੀਘ੍ਰਤਾ ਮਾਰਗ ਚਾਲਾ ॥੪੪॥ਇਤ ਅਨੰਦਪੁਰਿ ਗੁਜਰੀ ਮਾਤ।ਸੁਪਤਿ ਜਥਾ ਸੁਖ ਭੀ ਜਬਿ ਰਾਤਿ। ਔਚਕ ਉਠੀ ਪਾਇ ਦੁਹ ਸੁਪਨੇ[8]। ਸਤਿਗੁਰ ਕੋ ਚਿਤਵਤਿ ਚਿਤ ਅਪਨੇ। ॥੪੫॥ ਅਤਿ ਚਿੰਤਾ ਸੋਂ ਰਾਤ ਬਿਤਾਈ।ਤ੍ਰੁਸ਼ਨਿ ਠਾਨਿ ਕਿਸੂ ਨ ਜਨਾਈ। ਸੰਕਟ ਅਧਿਕ ਪਾਇ ਮਨ ਮਾਂਹੀ। ਬੈਠੀ ਭਈ ਪ੍ਰਾਤਿ ਲਖਿ ਤਾਂਹੀ ॥੪੬॥

ਇਤਿ ਸ਼੍ਰੀ ਗੁਰ ਪ੍ਰਤਾਪਸੂਰਜਗ੍ਰੰਥੇ ਦ੍ਵਾਦਸ਼ ਰਾਸੌ'ਜਗਗੁਰਤਾਅਰਪਨ' ਬਰਨਨੰਨਾਮ ਤੀਨਸਸ਼ਟੀ ਅੰਸੂ ॥ ੬੩ ॥ ੬੪. [ਨੂਰੰਗੇ ਦੀ ਹੋਰ ਸਖਤੀ]।

ਦੋਹਰਾ।।ਚਿੰਤਾਤੁਰ ਅਵਨੀ ਪਿਖਤਿ* ਨੇਤ੍ਰੁਨਿ ਤੇ ਜਲ ਜਾਤਿ।ਨਮਸਕਾਰ ਹਿਤ ਕਰਨਿ ਕੇ ਚਲਿ ਆਏ ਢਿਗ ਤਾਤ[9] ॥੧॥ਚੌਪਈ।।ਬੈਠੇ ਨਿਕਟਿ ਸ-ਪੂਤ ਪ੍ਰਬੀਨਾ।ਦੇਖਿ ਮਾਤ ਦਿਸ਼ਿ ਬੂਝਨਿ ਕੀਨਾ।'ਅਬਿ ਲੌ ਆਜ ਨ ਮੱਜਨ

[1]ਪ੍ਰਗਟ ਨਹੀਂ ਕੀਤੀ। [2]ਗੱਦੀ ਦੇ। [3]ਬਹੁਤਾ ਸੋਹਣਾ ਹੋਵੇ (ਇਹ) ਵੇਖਕੇ ਲਿਆਵੀਂ। [4]ਪ੍ਰਗਟ ਹੋ । [5](ਸੋ) ਗੁਰੂ ਹਨ। [6]ਭਜਾਨਕ ਸੁਪਨੇ । [7]ਭਾਵ ਸ਼੍ਰੀ ਗੋਬਿੰਦ ਸਿੰਘ ਜੀ ਮਾਤਾ ਜੀ ਪਾਸ ਨਮਸਕਾਰ ਕਰਨ ਆਏ ਜੋ ਚਿੰਤਾਤੁਰ ਸੀ। *ਪਾ:–ਜਨਨੀ ਲਖੀ।

ਕਰਜੋ। ਨੇਮ ਸ਼ਬਦ ਕੋ ਪਾਠ ਨ ਰਰਜੋ[1]? ॥ ੨ ॥ ਕਮਾ ਚਿਤਵਤਿ ਚਿੰਤਾ ਚਿਤ ਮਾਂਹੀ।ਮੋ ਸੈਗ ਭੇਦ ਕਹਹੁ ਕਿਮ ਨਾਂਹੀ[2]?'।ਸ਼੍ਰੀ ਗੁਜਰੀ ਦੁਹ ਸੁਪਨ ਸੁਨਾਏ। 'ਹੇ ਨੰਦਨ ! ਨਿਸ ਮਹਿੰ ਮੁਝ ਆਏ ॥੩ ॥ ਪਿਤਾ ਤੁਮਾਰੇ ਅਪਨੇ ਕਰ ਤੇ। ਪੈਸੇ ਪੰਚ ਨਾਲੀਅਰ ਧਰਤੇ। ਅਰਪਨ ਕਰਤੇ[3] ਤੁਮਹੁ ਅਗਾਰੀ। ਇਮ ਸੁਪਨੋ ਆਯੋ ਇਕ ਬਾਰੀ ॥ ੪ ॥ ਪੁਨ ਸਤਿਗੁਰ ਕੋ ਧਰ ਸਿਰ ਨਮਾਰੋ।ਪਿਖਿ ਸੁਪਨੇ ਮਹਿੰ ਭਾ ਦੁਖ ਭਾਰੋ।ਤਬਿ ਕੀ ਚਿੰਤਾ ਮੈਂ ਕਰ ਰਹੀ। ਮਨ ਥਿਰਤਾ ਕੋ ਪਾਵਤਿ ਨਹੀਂ ॥ ੫ ॥ ਪਠਹੁ ਸਿੱਖ ਲਘੁ ਦੇਹੁ ਤੁਰੰਗ[4]। ਆਨਹਿ ਸੁਧਿ ਕੋ ਤੂਰਨ ਸੈਗ। ਪਹੁੰਚਹਿ ਪੁਰਿ ਸੈਗਤਿ ਕੇ ਮਾਂਹਿ। ਡੇਰਾ ਕਰਹਿ ਨਿਕਟਿ ਪੁਨ ਜਾਹਿ ॥੬॥ ਕਰਿ ਦਰਸ਼ਨ ਤਤਛਿਨ ਹਟਿ ਆਵੈ। ਇਮ ਮੇਰੇ ਮਨ ਮਹਿ ਅਬਿ ਭਾਵੈ' । ਸੁਨਿ ਜਨਨੀ ਤੇ ਗਿਰਾ ਦੁਖਾਰੀ। ਪਠਜੋ ਸਿੱਖ ਤੂਰਨ ਕਰਿ ਤਯਾਰੀ ॥੭॥ ਕਰਜੋ ਹੁਕਮ 'ਆਗੇ ਸਿਖ ਗਯੋ। ਮਗ ਮਹਿੰ ਮਿਲੈ ਕਿ ਪੁਰਿ ਥਿਰ ਭਯੋ।ਤਾਂਹਿ ਪਠਾਵਹੁ ਸ਼ੀਘ੍ਰ ਸੁ ਆਇ।ਤੂੰ ਗੁਰ ਮਿਲਹੁ ਜਾਇ ਤਿਸ ਥਾਇੰ'॥੮॥ਸੁਨਿ ਸਿਖ ਹੁਕਮ ਬੰਦਨਾ ਕਰਿਕੈ। ਗਵਨਜੋ ਮਾਰਗ ਗੁਰੂ ਸਿਮਰਿਕੈ। ਉਤ ਸਿਖ ਦਿੱਲੀ ਤੇ ਚਲਿ ਆਯੋ। ਇਹ ਅਨੰਦ ਪੁਰਿ ਕੋ ਤਜਿ ਧਾਯੋ ॥ ੯ ॥ ਦੋਨਹੁ ਸਿੱਖ ਪੰਥ ਚਲਿ ਪਰੇ।

ਸਤਿਗੁਰੁ ਬੀਚ ਪਿੰਜਰੇ ਥਿਰੇ।ਮੁਖ ਪ੍ਰਸੰਨ ਇਕਰਸ ਦੁਤਿ ਪਾਵੈ ਹਰਖ ਸ਼ੋਕ ਤੇ ਨਹਿੰ ਨ ਭੁਲਾਵੈਂ ॥ ੧੦ ॥ ਕਿਤਿਕ ਦਜੋਸ ਇਸ ਭਾਂਤਿ ਬਿਤਾਏ। ਤਬਿ ਚਵਗੱਤਾ ਕੋਪ ਉਪਾਏ।–ਮੋਰ ਮਨੋਰਥ ਸਿੱਧ ਨ ਹੋਵਾ। ਨਹੀਂ ਸ਼ਰ੍ਹਾ ਮਹਿੰ ਸਭਿ ਜਗ ਜੋਵਾ ॥ ੧੧ ॥ ਸਭਿ ਹਿੰਦੁਨਿ ਕੋ ਗੁਰੂ ਕਿਵਾਰ। ਸੋ ਅਰ ਰਹਜੋ ਨ ਭਾ ਅਨੁਸਾਰਿ–।ਇਮ ਚਿਤਵਤਿ ਚਿਤ ਮਹਿੰ ਚਵਗੱਤਾ ।–ਪਰਜੋ ਲੋਹ ਪਿੰਜਰ ਦੁਖ ਅੱਤਾ ॥ ੧੨ ॥ ਪਠੌਂ ਮੁਲਾਨੇ ਅਬਿ ਬੁਝਵਾਂਵੋਂ[5]।ਮਾਨਹਿੰ ਸ਼ਰ੍ਹਾ ਦੀਨ ਮਹਿੰ ਲਯਾਵੋਂ । ਨਾਂਹਿ ਤ ਕਰਾਮਾਤ ਦਿਖਰਾਵੈ। ਜਿਸ ਥਲ ਤੇ ਜਗ ਗੁਰੂ ਕਹਾਵੈ ॥ ੧੩ ॥ ਦੁਹੁ ਮਹਿੰ ਏਕ ਮਾਨਿ ਹੈ ਜਬੈ। ਕਰੌਂ ਖਲਾਸੀ ਤਿਸ ਕੀ ਤਬੈ। ਨਤੁ ਦੈਹੌਂ ਮੈਂ ਕਤਲ ਕਰਾਇ। ਜਿਸ ਤੇ ਡਰਪੈਂ ਨਰ ਸਮੁਦਾਇ–॥੧੪॥[6]ਦਿਲ ਦਲੀਲ ਦਿੱਲੀਪਤਿ ਐਸੇ। ਕਰਤਿ, ਤੇਜ ਸਭਿ

[1]ਨਿਤਨੇਮ ਦੀ ਬਾਣੀ ਦਾ ਪਾਠ ਭੀ ਨਹੀਂ ਕੀਤਾ ? । [2]ਕਿਉਂ ਨਹੀਂ ਕਹਿੰਦੇ। [3]ਕਰ ਦਿੱਤੇ ਹਨ। [4]ਛੇਤੀ ਘੋੜਾ ਦੇਕੇ। [5]ਪੁਛਾਂਵਾਂਗਾ । [6]ਦਿਲ ਦੀਆਂ ਦਲੀਲਾਂ ਨੂਰੰਗਾ ਐਸੀਆਂ ਕਰਦਾ ਹੈ ਜਿਨ੍ਹਾਂ ਨਾਲ ਤੇਜ ਬਿਨਸ ਜਾਣਾ ਹੈ।

ਬਿਨਸੈ ਜੈਸੇ। ਏਕ ਮੁਲਾਨਾ ਇਕ ਉਮਰਾਇ। ਲਖਿ ਮਤਿਵੈਤੇ ਨਿਕਟਿ ਬੁਲਾਇ ॥ ੧੫ ॥ 'ਗੁਰ ਹਿੰਦੁਨ ਕਾਰਾਗ੍ਰਿਹ ਮਾਂਹੀ। ਅਬਿ ਲੌ ਕਹੋ ਸੁ ਮਾਨਹੋਂ ਨਾਂਹੀ। ਜਾਇ ਕਰਹੁ ਸਮੁਝਾਵਨਿ ਤਾਂਹੂ।ਦੇਹੁ ਸਜਾਇ,ਮਾਨਿ ਲੈ ਜਾਹੂੰ[1] ॥੧੬॥ ਤ੍ਰਾਸ ਦਿਖਾਵਹੁ ਅਨਿਕ ਪ੍ਰਕਾਰਾ। ਜਿਸ ਤੇ ਆਵਹਿ ਸ਼ਰ੍ਹ ਮਝਾਰਾ। ਕਹਹੁ ਲੋਭ ਕੀ ਬਾਤ ਬਡੇਰੀ।ਕਰਹਿ ਨਿਕਾਹੁ ਸੁਤਾ ਸੰਗ ਮੇਰੀ ॥੧੭ ॥ ਰਾਜ ਸਮਾਜ ਬਿਲੰਦਹਿ ਲੈ ਹੈ। ਉਰ ਹਰਖਾਇ ਦੀਨ ਜੋ ਐ ਹੈ। ਕਹੋ ਕਿਤਾਬਨ ਜਿਤਿਕ ਉਪਾਇ।–ਦੇ ਸੁਤਾਦਿ ਲੈ ਸ਼ਰ੍ਹ ਮਨਾਇ ॥੧੮॥ ਜਿਮ ਕਿਮ ਦੀਨਿ ਬਿਖੈ ਕਿਸ ਆਨਹਿੰ[2]। ਇਸ ਤੇ ਮਹਾਂ ਸਬਾਬ[3] ਬਖਾਨਹਿ–।ਕਰਨਿ ਦੀਨ ਕੋ ਸਦਾ ਬਿਲੰਦ।ਭਯੋ,ਨ ਹੈ ਹੈ ਮੋਹਿ ਮਨਿੰਦ ॥੧੯॥ ਤਿਮ ਹਿੰਦੁਨ ਮਹਿੰ ਗੁਰੂ ਸਮਾਨ।ਨਹੀਂ ਆਨ ਜੋ ਪਿਖਿਯ ਜਹਾਨ।ਕਲਮਾ ਪਠਹਿ ਏਕ ਇਹੁ ਜਬੈ। ਮਾਨ ਲੇਹਿੰ ਸਿਖ ਇਸ ਕੋ ਸਬੈ ॥੨੦॥ ਲਾਖਹੁੰ ਲੋਕ ਸ਼ਰ੍ਹ ਚਲਿ ਪਰੈਂ। ਹੇਰਿ ਹੇਰਿ ਪੁਨ ਕੋ ਨਹਿੰ ਅਰੈ। ਦੀਨ ਮਜ਼ਬ ਕੇ ਮੁਖਿ ਹਮ ਦੋਈ।ਜਾਨੀ ਜਾਇ*ਕੌਨ ਬਿਧਿ ਹੋਈ[4] ॥੨੧॥ਇਸ ਬਿਧਿ ਕਰੇ ਜਿ ਮਾਨਹਿ ਨਾਂਹਿ।–ਕਰਾਮਾਤ ਦੇ–ਭਾਖਹੁ ਤਾਂਹਿ'। ਸੁਨਿ ਦੌਨਹੁੰ ਅਵਰੰਗ ਤੇ ਗਏ।ਪਹੁੰਚੇ ਗੁਰਹਿ ਬਿਲੋਕਤਿ ਭਏ ॥ ੨੨ ॥ ਬੈਠੇ ਬਦਨ ਪ੍ਰਸੰਨ ਅਦੀਨਾ[5]।ਨਹੀਂ ਕੈਦ ਕੋ ਦੁਖ ਕੁਛ ਚੀਨਾ। ਖਰੇ ਭਏ ਦੇਖਤਿ ਬਿਸਮਾਏ। ਕਹਯੋ 'ਸ਼ਾਹੁ ਤੁਮ ਨਿਕਟਿ ਪਠਾਏ ॥੨੩॥ ਕਯੋਂ ਤੁਮ ਕਸ਼ਟ ਸਹਯੋ ਚਿਰ ਕਾਲ।ਕਯੋਂ ਹਠ ਧਾਰਯੋ ਰਿਦੈ ਬਿਸਾਲ। ਕਯੋਂ ਨਹਿੰ ਭੋਗਹੁ ਐਸ਼ ਅਨੇਕ। ਕਯੋਂ ਨਹਿੰ ਗਹੋ ਸ਼ਾਹੁ ਕੀ ਟੇਕ ? ॥੨੪॥ਲਾਖਹੁੰ ਲੋਕ ਸ਼ਰ੍ਹ ਮਹਿੰ ਆਏ। ਸੋ ਸਗਰੇ ਹਜ਼ਰਤ ਬਡਿਆਏ। ਤੁਮਹਿ ਸ਼ਿਰੋਮਣਿ ਸਭਿ ਕੋ ਕਹੈ।ਕਹੈ ਜੁ ਸ਼ਾਹੁ ਨ ਪੁਨ ਕਬਿ ਫਿਰੈ[6] ॥੨੫॥ ਦੁਖ਼ਤਰ[7] ਆਦਿ ਦੇਨਿ ਜਿਨ ਮਾਨੀ। ਅਪਰ ਦੇਨਿ ਕੀ ਕਹਾਂ ਕਹਾਨੀ। ਭਲੋ ਆਪਨੋ ਕਯੋਂ ਨ ਬਿਚਾਰਹੁ। ਇਹਾਂ ਐਸ਼, ਮਰ ਭਿਸਤ[8] ਸਿਧਾਰਹੁ ॥ ੨੬ ॥ ਜੋ ਦਾਨਾਇ ਨ ਤਜਾਗਨਿ ਕਰੈ।

---

[1]ਜਿਸ ਕਰਕੇ ਮੰਨ ਲਵੇ। [2]ਕਿਸੇ ਨੂੰ ਲਿਆਈਏ। [3]ਪੁੰਨ [ਅ:, ਸਵਾਬ]। [4]ਭਾਵ ਦੇਖੀਏ ਹੁਣ ਕਿਵੇਂ ਹੁੰਦੀ ਹੈ (ਅ) (ਪਿਛੇ ਦੱਸੇ ਉਪਾਵ ਕਰਨ ਤੋਂ ਪਿਛੋਂ ਹੁਣ) ਪਤਾ ਲੱਗ ਜਾਵੇਗਾ ਕਿ ਕੇਹੜੀ ਬਿਧੀ ਹੋਣੀ ਹੈ ਭਾਵ ਕਿਸ ਨੇ ਕਾਮਯਾਬ ਹੋਣਾ ਹੈ, ਮੈਂ ਕਿ ਸ਼੍ਰੀ ਗੁਰੂ ਜੀ ਨੇ। [5]ਦੀਨਤਾ ਰਹਿਤ। [6]ਜੋ ਸ਼ਾਹ ਆਖਦਾ ਹੈ ਉਸ ਤੋਂ ਮੁੜ ਕਦੇ ਨਹੀਂ ਫਿਰਦਾ। [7]ਬੇਟੀ [ਫਾ:, ਦੁਖ਼ਤਰ]। [8]ਸੁਰਗ।

*ਪਾ:–ਜਾਨੀ ਨਾ ਜਾਇ।

ਕਹੋ ਸ਼ਾਹੁ ਕੋ ਸਿਰ ਪਰ ਧਰੈ। ਨਾਂਹਿਤ ਹਜ਼ਰਤ ਕੇ ਚਿਤ ਰੋਸ। ਦੇ ਮਰਵਾਇ ਨ ਜਾਨਹਿ ਦੋਸ਼॥੨੭॥ਤੀਨ ਬਾਤ ਨਿਰਨੈਕਰਿ ਲੀਜੈ।ਲਖਹੁਭਲੀ ਸੋ ਧਾਰਨਿ ਕੀਜੈ।ਸ਼ਰ੍ਹਾ ਚਲਹੁ ਕਲਮੇ ਕਹੁ ਪਢਿ ਮੁਖ। ਦੇਹਿ ਸ਼ਾਹੁ ਭੋਗਹੁ ਸਭਿ ਬਿਧਿ ਸੁਖ॥ ੨੮ ॥ ਜੇ ਹਠ ਕਰਹੁ ਨ ਮਾਨਹੁ ਏਹੋ। ਕਰਾਮਤ ਕਾਮਲ ਹੁਇ ਦੇਹੋ। ਜਿਮ ਹਜ਼ਰਤ ਤੁਮ ਤੋ ਕਰਿਵਾਵੈ। ਤਿਮ ਕਰਿ ਦੇਹੁ ਦੇਖਿ ਹਰਖਾਵੈ॥੨੯ ॥ ਰਾਮਰਾਇ ਜਿਮ ਤੁਮਰੋ ਪੋਤਾ। ਸਦਾ ਸ਼ਾਹੁ ਅਨੁਸਾਰੀ ਹੋਤਾ। ਬਾਰ ਸੈਂਕਰੇ ਅਜ਼ਮਤ ਦੀਨੀ। ਜਿਮ ਹਜ਼ਰਤ ਕਹਿ ਤਿਮ ਤਿਨ ਕੀਨੀ ॥੩੦॥ ਦਰਬ ਹਜ਼ਾਰਹੁੰ ਨਿਤ ਪ੍ਰਤਿ ਪਾਵੈ। ਅਪਨੀ ਸੰਗਤਿ ਸਦਾ ਬ੍ਰਿਧਾਵੈ। ਜਿਸ ਕੋ ਭਾ ਔਸ਼ੁਰਜ ਬਿਲੰਦ। ਤੁਮ ਭੀ ਹੁਜਹੁ ਤਿਸਹਿ ਅਨੰਦ॥੩੧॥ਜੋ ਇਹ ਦੋਨਹੁੰ ਨਾਂਹਿ ਨ ਮਾਨਹੁੰ। ਅਪਨੇ ਪਾਨ ਪ੍ਰਾਨ ਕਹੁ ਹਾਨਹੁੰ[1]।ਨਹਿੰ ਤਜਾਗਹਿ ਕਬਿਜੀਵਤਿਤੋਹੀ।ਅਧਿਕ ਹਠੀਲਾ ਗਨੀਯਹਿ ਓਹੀ ॥ ੩੨ ॥ ਸ਼ਰ੍ਹਾ ਮਾਨਿ, ਕੈ ਅਜਮਤ ਦੈਨ। ਕਿਧੌਂ ਮ੍ਰਿਤੁ ਅਪਨੀ ਕਰਿ ਲੈਨ। ਇਨ ਤੀਨਹੁੰ ਮਹਿੰ ਲਖਹੁ ਜੁ ਨੀਕੀ। ਹਿਯ ਕੇ ਬੀਚ ਕਰਹੁ ਸੋ ਠੀਕੀ[2]' ॥੩੩॥ ਤਿਨ ਤੇ ਸੁਨਿ ਸ਼੍ਰੀ ਤੇਗ ਬਹਾਦਰ। ਧਰਮ ਨਿਬਾਹਨਿ ਬਿਖੈ ਬਹਾਦਰ। ਉੱਤਰ ਭਨਜੋ 'ਧਰਮ ਹਮ ਹਿੰਦੂ*। ਅਤਿ ਪ੍ਰਿਯ ਕੋ ਕਿਮ

[1]ਆਪਣੇ ਹੱਥੀਂ ਪ੍ਰਾਣਾਂ ਦਾ ਨਾਸ਼ ਕਰੋਗੇ। [2]ਯਾ। [3]ਹਿਰਦੇ ਵਿਚ ਠੀਕ ਕਰ ਲਓ ਭਾਵ ਸੋਚ ਲਓ। *ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਲਿਖਿਆ ਹੈ 'ਨਾ ਹਮ ਹਿੰਦੂ ਨ ਮੁਸਲਮਾਨ ॥ ਅਲਹ ਰਾਮ ਕੇ ਪਿੰਡ ਪਰਾਨ' ॥ ਫਿਰ ਬਿਹਾਗੜੇ ਕੀ ਵਾਰ ਮਃ ੧ ਦੀ ਇਹ ਤੁਕ ਹੈ:- 'ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥ ਨਾਰਦਿ ਕਹਿਆ ਸਿ ਪੂਜ ਕਰਾਂਹੀ' ॥ ਇਹ ਕਦ ਹੋ ਸਕਦਾ ਹੈ ਕਿ ਗੁਰੂ ਜੀ ਇੱਥੇ ਆਪ ਨੂੰ ਉਨ੍ਹਾਂ ਅਰਥਾਂ ਵਿਚ ਹਿੰਦੂ ਆਖਦੇ ਜਿਨ੍ਹਾਂ ਵਿਚ ਕਿ ਬਾਈ ਕ੍ਰੋੜ ਬੁਤਪ੍ਰਸਤ ਨਿਜ ਨੂੰ ਹਿੰਦੂ ਕਹਿੰਦਾ ਹੈ। ਆਪ ਕਿਸੇ ਮਜ਼ਹਬ ਦੇ ਪੈਰੋ ਨਹੀਂ ਸਨ, ਗੁਰ ਸਿੱਖੀ ਸੰਤ ਮਾਰਗ ਦੇ ਆਪ ਆਗੂ ਸਨ, ਆਗੂ ਆਪਣੇ ਆਪ ਨੂੰ ਪਿੱਛੇ ਲੱਗਣ ਵਾਲਾ ਕਦੇ ਨਹੀਂ ਕਹਿ ਸਕਦਾ। ਫਿਰ ਆਪ ਦਾ ਪ੍ਰਯੋਜਨ ਓਥੇ ਜਾਣ ਦਾ ਇਹ ਸੀ ਕਿ ਔਰੰਗਜ਼ੇਬ ਨੂੰ ਮੱਤ ਦੇਣ ਕਿ ਕਿਸੇ ਦੇ ਮਜ਼ਹਬ ਵਿਚ ਦਖ਼ਲ ਨਾ ਦੇਹਿ। ਉਸ ਵੇਲੇ ਹਿੰਦੂ ਜਬਰਨ ਮੁਸਲਮਾਨ ਕੀਤੇ ਜਾ ਰਹੇ ਸਨ, ਉਹਨਾਂ ਦੀ ਰਖਜਾ ਕਰਨ ਲਈ ਹੀ ਆਪ ਗਏ ਸਨ, ਸੋ ਇਹ ਕਹਿਣਾ ਕਿ 'ਆਪਨੇ ਹਿੰਦੂਆਂ ਦੀ ਰਖਜਾ ਲਈ ਸੀਸ ਦਿਤਾ' ਠੀਕ ਹੈ, ਪਰ ਆਪਣੇ ਲਈ ਹਿੰਦੂ ਪਦ ਦੇ ਅਰਥ ਸੈਮੈਂਟਿਕ ਤੋਂ ਭਿੰਨ 'ਏਰੀਅਨ ਹੋਸ' (ਆਰਯ ਕੁਲ) ਦੇ ਲਏ ਜਾਣ ਤਾਂ ਠੀਕ ਹੈ, ਪਰ ਨਿਜ ਨੂੰ ਮੂਰਤੀ ਪੂਜਕ ਹਿੰਦੂ ਕਹਿਣਾ ਇਹ ਗੁਰ ਸਿੱਧਾਂਤ ਦੇ ਅਨਕੂਲ ਨਹੀਂ ਹੈ। ਇਸੇ ਕਰਕੇ ਦਸਮੇਸ਼ ਜੀ ਨੇ ਥੀ ਕਿਹਾ ਹੈ 'ਤਿਲਕ ਜੰਵ ਰਾਖਾ ਪ੍ਰਭ ਤਾਂਕਾ', 'ਤਾਂਕਾ' ਦਾ

ਕਰਹਿ ਨਿਕੰਦੂ॥੩੪॥ਲੋਕ ਪ੍ਰਲੋਕ ਬਿਖੈ ਸੁਖਦਾਨੀ। ਆਨ ਨ ਪਈਯਤਿ ਜਾਂਹਿ ਸਮਾਨੀ। ਮਤਿ ਮਲੀਨ ਮੂਰਖ ਮਤਿ ਜੋਇ। ਇਸ ਕੋ ਤਜਾਗਹਿ ਪਾਮਰ ਸੋਇ ॥ ੩੫ ॥ ਦੀਨ ਦੁਨੀ ਮਹਿੰ ਦੁਖ ਕੋ ਪਾਵੈ। ਜਮ ਸਜ਼ਾਇ ਦੇ ਨਹਿੰ ਤ੍ਰਿਪਤਾਵੈ[1]। ਸੁਮਤਿਵੰਤ ਹਮ ਕਹੁ ਕਸੋਂ ਤਜਾਗਹਿੰ। ਧਰਮ ਰਾਖਿਬੇ ਨਿਤ ਅਨੁਰਾਗਹਿੰ॥੩੬॥ਇਸਤ੍ਰੀ ਆਦਿ ਪਦਾਰਥ ਸਾਰੇ। ਰੰਚ ਲੋਭ ਨਹਿੰ ਰਿਦੈ ਹਮਾਰੇ। ਕਸੋਂ ਤੁਮ ਕਹਹੁ, ਨ ਅੰਗੀਕਾਰੈਂ[2]।ਰਾਖਹਿੰਗੇ ਨਿਜ ਧਰਮ, ਨ ਹਾਰੈਂ ॥ ੩੭ ॥ ਝਖ ਮਾਰਹਿ ਮੂਰਖ ਚਵਗੱਤਾ। ਜਗ ਦ੍ਰੋਹੀ, ਖਲ, ਦੁਸ਼ਟ, ਕੁਪੱਤਾ। ਇਸ ਕੇ ਬਡੇ ਸੇਵ ਕਰਿ ਪਾਈ। ਅਬਹਿ ਬਿਨਾਸ਼ਹਿ ਸਕਲ ਕਮਾਈ ॥ ੩੮ ॥ ਕਰਾਮਾਤ ਕਹਿੰ ਕਹਿਰ ਕਰਨ ਕੋ[3]। ਪ੍ਰਭੁ ਕੇ ਲੋਕ ਨ ਕਰਹਿੰ ਧਰਨ ਕੋ।ਜਿਮ ਬਾਜ਼ੀਗਰ ਨਰਨਿ ਰਿਝਾਵੈ।ਕੁਛ ਤੇ ਕੁਛ ਕਰਿ ਤੁਰਤ ਦਿਖਾਵੈ ॥ ੩੯ ॥ ਸੋ ਹਮ ਕੋ ਕਬਿ ਲਗਹਿ ਨ ਨੀਕੀ।ਨਹੀਂ ਕਾਮਨਾ ਕਿਮ ਹੁਇ ਹੀ ਕੀ।ਜਹਿੰ ਪ੍ਰਭੁ ਲੋਕ ਸੰਤ ਸਮੁਦਾਇ।ਤਿਨ ਮਹਿੰ ਕਿਮ ਬੈਠਹਿੰ,ਸ਼ਰਮਾਇ॥੪੦॥ਦੋਨਹੁੰ ਅੰਗੀਕਾਰ ਨ ਹਮਰੇ। ਕਰਿ ਨਿਰਨੈ ਭਾਖਹਿੰ ਢਿਗ ਤੁਮਰੇ। ਕੋਟ ਜਤਨ ਤੇ ਫਿਰਹਿੰ ਨ ਫੇਰੇ[4]। ਕਹੋ ਕਰੋਰ ਬਾਰ ਹੁਇ ਨੇਰੇ ॥ ੪੧ ॥ ਤ੍ਰਿਤੀਏ ਪਾਨ ਹਾਨ ਕੀ ਬਾਤ। ਸੋ ਹਮ ਸਹੈ.

[1]ਜਮ ਉਸ ਨੂੰ ਵੰਡ ਦਿੰਦਾ ਨਹੀਂ ਰਜਦਾ। [2]ਕਿਉਂ ਤੁਸੀਂ (ਪਦਾਰਥਾਂ ਆਦਿ ਦਾ ਲੋਭ) ਕਹਿੰਦੇ ਹੋ, ਅਸਾਂ ਅੰਗੀਕਾਰ ਨਹੀਂ ਕਰਨੇ। [3]ਕਰਾਮਾਤ ਕਹਿਰ ਕਰਨ ਨੂੰ ਕਹਿੰਦੇ ਹਨ। [4](ਕਿਸੇ ਦੇ) ਫੇਰੇ ਹੋਏ (ਅਸੀਂ) ਨਹੀਂ ਫਿਰਾਂਗੇ।

(ਪਿਛਲੇ ਪੰਨੇ ਦੀ ਬਾਕੀ ਟੂਕ)

ਭਾਵ ਹੈ ਹਿੰਦੂਆਂ ਦਾ ਤਿਲਕ ਜੰਞੂ ਬਚਾ ਦਿਤਾ। ਇਥੇ ਪਦ 'ਤਾਂਕਾ' ਪਿਆ ਹੈ 'ਨਿਜਦਾ' ਯਾ 'ਆਪਣਾ' ਨਹੀਂ ਪਿਆ, ਇਸ ਤੋਂ ਸਪਸ਼ਟ ਹੈ ਕਿ ਆਪ ਬੁਤਪ੍ਰਸਤ ਤਿਲਕ ਜੰਞੂ ਵਾਲੇ ਹਿੰਦੂ ਪਦ ਦੇ ਪੈਰੋਕਾਰ ਨਹੀਂ ਸੋ ਪਰ ਅਕਾਲੀ ਸਿੱਖ ਧਰਮ ਦੇ ਆਗੂ, ਰਹਿਬਰ, ਪੈਗ਼ੰਬਰ ਤੇ ਗੁਰ ਅਵਤਾਰ ਸੋ। ਹਾਂ ਸੋਮੋਟਿਕ ਤੇ ਮੁਸਲਮਾਨਾਂ ਦੇ ਟਾਕਰੇ ਤੇ ਆਰਯ ਕੁਲ ਦੇ ਸ਼ਿਰੋਮਣੀ ਜ਼ਰੂਰ ਸੋ। ਪਿੱਛੇ ਮਿਰਚਾਂ ਸਾੜ ਕੇ ਆਪ ਔਰੰਗਜ਼ੇਬ ਨੂੰ ਤੇ ਮਜ਼ਹਬ ਦੱਸ ਆਏ ਹਨ ਕਿ ਤੂੰ ਇਕ ਕੀਤਾ ਚਾਹੁੰਦਾ ਹੈਂ ਤੇ ਰਹਿਣੇ ਹਨ ਤਿੰਨ। ਇਹ ਤੀਸਰਾ ਸਿੱਖੀ ਧਰਮ ਸੀ ਜਿਸ ਦੇ ਆਪ ਗੁਰੂ ਸਨ। ਫਿਰ ਕਵੀ ਜੀ ਆਪ ਇਸੇ ਰਾਸਿ ਦੇ ੬੮ਵੇਂ ਅੰਸੂ ਦੇ ੨੫, ੨੬ ਅੰਕ ਵਿਚ ਦੱਸਦੇ ਹਨ ਕਿ ਹਿੰਦੂ ਤੁਰਕਾਂ ਦੇ ਅਨੇਕਾਂ ਪੰਥ ਜੋ ਤਾਰਿਆਂ ਵਤ ਹੁਨ ਤੇ ਜਿਨ੍ਹਾਂ ਦਾ ਵਿਚਾਰ ਨਹੀਂ ਹੋ ਸਕਦਾ ਸਭ ਦਾ ਚਮਤਕਾਰ ਛਪ ਗਿਆ ਤੇ ਗੁਰੂ ਸਾਹਿਬ ਦਾ ਪ੍ਰਤਾਪ ਸਭ ਤੋਂ ਉੱਪਰ ਹੋ ਚਮਕਿਆ। ਏਥੇ ਕਵਿ ਜੀ ਆਪ ਗੁਰੂਜੀ ਦੇ ਧਰਮ ਨੂੰ ਹਿੰਦੂ ਤੁਰਕ ਨੂੰ ਮਾਤ ਪਾ ਦੇਣ ਵਾਲਾ,ਤਾਰੇ ਚੰਦ ਤੋਂ ਵੱਖਰਾ ਸੂਰਜ ਰੂਪ ਦੱਸਦੇ ਹਨ। ਹਿੰਦੂ ਪਦ ਦੇ ਅਰਥ ਤੇ ਲੱਛਣ ਕਰਨ ਵਿਚ ਹਿੰਦੂਆਂ, ਆਰਯਾਂ ਤੇ ਸਨਾਤਨੀਆਂ ਦਾ ਆਪਣਾ ਵੀ ਇਤਫਾਕ ਨਹੀਂ।

ਆਪਨੇ ਗਾਤ[1]।ਹਿੰਦੂ ਧਰਮ ਰਖਹਿੰ ਜਗ ਮਾਂਹੀ । ਤੁਮਰੇ ਕਰੇ ਬਿਨਸ ਹੈ ਨਾਂਹੀ[2]॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਸ਼੍ਰੀ ਤੇਗ ਬਹਾਦਰ' ਪ੍ਰਸੰਗ ਬਰਨਨੰ ਨਾਮ ਚਤੁਰਸਸ਼ਟੀ ਅੰਸੂ ॥ ੬੪ ॥

੬੫. [ਸੱਚਖੰਡ ਪਯਾਨ]।

ਦੋਹਰਾ ॥ ਅਟਲ ਨਿਠੁਰ ਸੰਦੇਹ ਬਿਨ ਕਹੇ ਵਾਕ ਨਿਰਧਾਰ। ਸੁਨਿ ਗੁਰ ਤੇ ਉਮਰਾਵ ਸੋ ਕੋਪਜੋ ਦੁਸ਼ਟ ਗਵਾਰ ॥ ੧ ॥ ਚੌਪਈ ॥ ਸੰਗ ਮੁਲਾਨੇ ਬੈਨ ਬਖਾਨੇ। 'ਕਹਜੋ ਸ਼ਾਹੁ ਕੋ ਨਾਂਹਿਨ ਮਾਨੇ। ਲੋਹ ਪਿੰਜਰੇ ਮਹਿੰ ਭੀ ਪਾਯੋ। ਨਹੀਂ ਤ੍ਰਾਸ ਕੁਛ ਮਨ ਮਹਿੰ ਲਯਾਯੋ ॥ ੨॥ ਅਨਿਕ ਭਾਂਤਿ ਕੀ ਪਾਇ ਸਜ਼ਾਇਕਰਿ ਜਬਰੀ ਤੇ ਲੇਹੁ ਮਨਾਇ। ਸਮੁਝਾਯਹੁ ਕਿਮ ਸਮੁਝੈ ਨਾਂਹੀ। ਆਵਨ ਜਾਨਿ ਨਿਫਲ ਇਨ ਪਾਹੀ' ॥ ੩ ॥ ਭਨੈ ਮੁਲਾਨਾ 'ਛੁਟੈ ਨ ਕੋਈ[3]।ਲਖੀਯਤਿ ਪ੍ਰਾਨ ਹਾਨ ਇਨ ਹੋਈ। ਉਤ ਹਜ਼ਰਤ ਕੋ ਹਠ ਨਹਿੰ ਟਰੈ। ਇਤ ਇਕ ਸਮ[4] ਹੀ ਹਠ ਕੋ ਧਰੈ'॥੪॥ਦੋਨਹੁੰ ਕਹਿ ਗਮਨੇ ਢਿਗ ਸ਼ਾਹੂ। ਸਕਲ ਪ੍ਰਸੰਗ ਭਨਜੋ ਤਿਸ ਪਾਹੂ। ਕਜੋਂਹੂ ਨਹਿੰ ਮਾਨਹਿੰ ਕੁਛ ਕਹਜੋ। ਕੈਦ* ਕਸ਼ਟ ਤੇ ਤ੍ਰਾਸ ਨ ਲਹਜੋ ॥ ੫ ॥ ਮੁਦਤ ਮਨਿੰਦ[5] ਬਦਨ ਜਿਨ ਕੋਰਾ[6]। ਹਮ ਸਮੁਝਾਇ ਰਹੇ ਬਹੁਤੇਰਾ'। ਸੁਨਿ ਬੋਲਜੋ ਮੂਰਖ ਚਵ-ਗੱਤਾ। 'ਜੋ ਅਸ ਧਰਮ ਬਿਖੈ ਦਿਢ ਰੱਤਾ ॥ ੬ ॥–ਤੇਗ਼ ਬਹਾਦਰ ਨਾਮ ਧਰਾਯੋ। ਕੌਣ ਮਾਯਨਾ ਯਾ ਮਹਿੰ ਪਾਯੋ[7]। ਹਿੰਦੁਨ ਕੇ ਗੁਰ ਪੂਜ ਕਹਾਵਹੁ। ਨਾਮ ਬਿਅਰਥ ਨਹੀਂ ਰਖਵਾਵਹੁ ॥ ੭ ॥ ਸੋ ਬਹਾਦਰੀ ਕਿਮ ਹਮ ਜਾਨੈਂ। ਤੇਗਬਹਾਦਰ ਜਗਤ ਬਖਾਨੈ–। ਬੂਝਹੁ ਜਾਇ ਬਤਾਵਹਿ ਸੋਇ। ਨਾਂਹਿ ਤ ਬਡ ਸਜ਼ਾਇ ਅਬਿ ਹੋਇ' ॥ ੮ ॥ ਬਹੁਰ ਪਠੇ ਦੋਨਹੁੰ ਚਲਿ ਆਏ। 'ਨਾਮ ਮਾਇਨਾ[8] ਦੇਹੁ ਬਤਾਏ। ਰਾਖਜੋ ਕੌਨ ਹੇਤੁ ਕਰਿ ਨਾਮੁ।ਬੂਝਤਿ ਸ਼ਾਹੁ ਭਯੋ ਰਿਸ ਧਾਮੁ[9] ॥ ੯ ॥ ਸੁਨਿ ਸਤਿਗੁਰ ਬੋਲੇ ਮਤਿ ਧੀਰ। 'ਨਾਮ ਰੂਪ ਇਹ ਧਰਮ ਸਰੀਰ[10]। ਇਸ ਮਹਿੰ ਕਾਰਨ ਰਾਖਜੋ ਜੋਇ। ਨਿਰਨੈ ਕਰਿ ਭਾਖਹਿੰ ਸੁਨਿ ਸੋਇ॥ ੧੦ ॥ ਤੇਗ਼ਾ ਪੁਲਾਦੀ ਆਦਿ ਹਲੱਬੀ[11]। ਜਾਤਿ ਅਨੇਕਨ

---

[1]ਸਰੀਰ ਪਰ। [2]ਤੇਰੇ (ਜਤਨ) ਕੀਤਿਆਂ ਨਾਸ਼ ਨਹੀਂ ਹੋਵੇਗਾ। [3]ਕਿਸੇ ਤਰ੍ਹਾਂ (ਇਹ) ਛੁੱਟ ਨਹੀਂ ਸਕਦਾ। [4]ਇਕੋ ਜਿਹਾ। [5]ਇੰਦੁਮਣੀ (ਦੀ ਤਰ੍ਹਾਂ) ਜਿਨ੍ਹਾਂ ਦਾ ਚਿਹਰਾ ਖੁਸ਼ ਹੈ। ਮਨਿ+ਇੰਦੁ= ਇੰਦੁਮਣਿ ਅਰਥਾਤ ਚੰਦ੍ਰਕਾਂਤਾ ਮਣੀ ਜੋ ਚੰਦ ਦੀਆਂ ਕਿਰਨਾਂ ਤੋਂ ਬਣੀ ਮੰਨੀ ਜਾਂਦੀ ਹੈ] (ਅ) ਖੁਸ਼ੀ ਵਰਗਾ ਭਾਵ ਪ੍ਰਸੰਨਤਾ ਸਰੂਪ। [6]ਕੀ ਅਰਥ ਇਸ ਵਿਚ ਰੱਖਿਆ ਹੈ ?। [7](ਆਪਣੇ) ਨਾਮ ਦਾ ਅਰਥ। [8]ਭਾਵ ਗੁੱਸੇ ਹੋਕੇ [9]ਨਾਮ ਤੇ ਰੂਪ ਇਹ ਸਰੀਰ ਦਾ ਧਰਮ ਹਨ। [10]ਹਲਬ ਸ਼ਹਿਰ ਦੀ ਜੋ ਟਰਕੀ ਵਿਚ ਹੈ। *ਪਾ:–ਬ੍ਰਿੰਦ।

ਕੋਰ ਜੁਨੱਬੀ[1]।ਕੈਸੀ ਤੀਖਨ ਹੋਇ ਬਨਾਈ।ਅਤਿ ਸੂਖਮਧਾਰਾ ਸੁਧਰਾਈ[2] ॥ ੧੧ ॥ ਅੱਗੂ ਤਾਂਹਿ ਕੈ ਕਾਗਦ ਧਰਿ ਕੈ। ਕਾਚੇ ਤਾਗੇ ਸੋਂ ਬੰਧਿ ਕਰਿ ਕੈ। ਹੋਹਿ ਸਬਿੱਦਜ਼ਕ[3] ਬਡ ਬਲਵਾਰਾ। ਹਮਰੇ ਤਨ ਪਰ ਕਰੈ ਪ੍ਰਹਾਰਾ ॥ ੧੨ ॥ ਅਪਰ ਬਾਰਤਾ ਕਹੀਐ ਕਾਂਤੇ। ਕਾਗਦ ਭੀ ਨ ਸਕਹਿ ਛਿਦ ਤਾਂਤੇ। ਇਹ ਅਜ਼ਮਤ ਹੈ ਨਾਮ ਹਮਾਰੇ।ਕਹੈ ਜਿ ਹੁਇ ਨ ਪ੍ਰਤੀਤ ਤੁਮਾਰੇ॥੧੩॥ਤੌ ਅਜ਼ਮਾਇਸ਼ ਕਰਿ ਲਿਹੁ ਦੇਖਿ। ਕਹੇ ਸਾਚ, ਸੋ ਲੇਹੁ ਪਰੇਖਿ[4]।ਇਹ ਜਥਿ ਉੱਤਰ ਗੁਰੂ ਪ੍ਰਕਾਸ਼ਾ। ਚਪਲਤਿ[5] ਗਏ ਸ਼ਾਹੁ ਕੇ ਪਾਸਾ ॥੧੪॥ 'ਕਰਾਮਾਤ ਪਹਿਲੇ ਨਹਿੰ ਮਾਨਤਿ। ਅਪਨਿ ਨਾਮ ਪਰ ਅਬਹਿ ਬਖਾਨਤਿ। ਕਹੈ ਸੁ –ਦੇਖਿ ਲੇਹੁ ਅਜ਼ਮਾਇ। ਤਿਖੀ ਤੇਗ ਕਾਗਦ ਨ ਕਟਾਇ–'॥੧੫॥ਸੁਨਿ ਅਵਿਰੰਗ ਕੀਮਤ ਬਡ ਤੇਗ[6]। ਕਹਿ ਕੋਸ਼ਪ ਅਨਵਾਇ ਸਬੇਗ[7]।ਲੇ ਨਿਜ ਕਰ ਮਹਿੰ ਤੁਰਤ ਨਿਕਾਰੀ । ਅਤਿਸ਼ੈ ਖਰ ਧਾਰਾ ਸੁ ਨਿਹਾਰੀ ॥ ੧੬ ॥ ਨਿਜ ਹਜੂਰ ਕਾਗਦ ਕੋ ਲੈਕੈ । ਤਾਗੇ ਸੰਗ ਬੰਧਿਬੋ ਕੈਕੈ । ਇਕ ਸੱਯਦ ਢਿਗ ਦੇਖਜੋ ਜ੍ਞਾਨ।ਬਾਹੂ ਬਡੀ ਅਧਿਕ ਬਲਵਾਨ ॥੧੭॥ ਕਿਤਿਕ ਮੁਲਾਨੇ ਅਰ ਉਮਰਾਵ।ਕਰੇ ਸੰਗ ਦੇਖਨਿ ਚਿਤ ਚਾਵ।ਸੁਨਿਕੈ ਜਿਸ ਕਿਸ ਨੇ ਨਿਜ ਕਾਨ । ਹੋਰਨ ਹੋਤੁ ਚਲੇ ਤਿਸ ਥਾਨ ॥ ੧੮ ॥ ਉਤ ਨੁਰੰਗ ਇਮ ਕਰਤੋ ਭਯੋ । ਇਤ ਸਤਿਗੁਰ ਢਿਗ ਸਿਖ ਪਹੁੰਚਯੋ । ਜਮਾਦਾਰ ਢਿਗ ਪਹੁੰਚਜੋ ਸੋਇ।ਭਾਖਜੋ ਮਿਲਿਨਿ ਗੁਰੂ ਸੰਗ ਹੋਇ॥੧੯॥ਡਰ ਤੁਰਕਨਿ ਤੇ ਕਰਿ ਉਰ ਮਾਂਹੀ । ਨਿਜ ਸੰਗ ਲੇ ਗਮਨਜੋਂ ਗੁਰ ਪਾਹੀ। ਬੰਦਨਿ ਕਰਿ ਸਭਿ ਕਹੇ ਸੰਦੇਸ। 'ਸੁਧ ਹਿਤ ਆਯੋ ਸ਼ੀਘ੍ਰ ਵਿਸ਼ੇਸ਼' ॥ ੨੦ ॥ ਤਥਿ ਸਤਿਗੁਰ ਸਭਿ ਬਿਧਿ ਸਮੁਝਾਯੋ।'ਅੰਤ ਸਮਾ ਤਨਕੋ ਅਬਿ ਆਯੋ।ਰਹੋ ਠੌਰ ਕਾਰਾਗ੍ਰਿਹ ਨੇਰੇ। ਸੀਸ ਆਇ ਝੋਰੀ ਬਿਚ ਤੇਰੇ ॥ ੨੧ ॥ ਬਿਨਾ ਤ੍ਰਾਸ ਬਿਨ ਬਿਲਮ ਸਿਧਾਰੋ। ਪਹੁੰਚਿ ਅਨੰਦਪੁਰਿ ਮਹਿੰ ਸਸਕਾਰੋ । ਭਲੇ ਸਮੈਂ ਪਹੁੰਚਜੋ ਅਬਿ ਆਇ। ਸੀਸ ਹਮਾਰੋ ਲੈ ਪਹੁੰਚਾਇ' ॥ ੨੨ ॥ ਸੁਨਿਕੈ ਜਮਾਦਾਰ ਸਿਖ ਦੋਇ[8]। ਚਲਜੋ ਦ੍ਰਿਗਨਿ ਤੇ ਜਲ ਤਥਿ ਰੋਇ।ਗੁਰ ਸਮੁਝਾਏ'ਧੀਰ ਧਰੀਜੈ'।ਪਰਮੇਸ਼ੁਰ ਕਹੁ ਸਿਮਰਨ ਕੀਜੈ' ॥ ੨੩ ॥ ਨਿਕਟਿ ਸੇਵ ਹਿਤ ਸਿਖ ਗੁਰਦਿੱਤਾ।

[1]ਜਨੱਬ ਸ਼ਹਿਰ ਜੋ ਟਰਕੀ ਵਿਚ ਹੈ ਦੀ ਤਲਵਾਰ । [2]ਸੁਧਾਰੀ ਹੋਵੇ ਧਾਰ । [3]ਭਾਵ ਸ਼ਸ਼ਤ੍ਰ ਵਿਦਜਾ ਦਾ ਜਾਣਨ ਵਾਲਾ । [4](ਸਾਡੀ) ਸੱਚੀ (ਗੱਲ) ਕਹੀ ਦੀ ਪ੍ਰੀਖਿਆ ਕਰ ਲਓ । [5]ਚੰਚਲ ਹੋਕੇ, ਦੌੜਕੇ । [6]ਵੱਡੀ ਕੀਮਤ ਵਾਲੀ ਤੇਗ । [7]ਖਜ਼ਾਨਚੀ ਨੂੰ ਕਹਿਕੇ ਛੇਤੀ ਮੰਗਵਾਈ । [8]ਜਮਾਂਦਾਰ ਤੇ ਸਿੱਖ ਦੋਹਾਂ ਦੇ ।

ਤਿਸ ਕੋ ਧੀਰਜ ਬਹੁ ਬਿਧਿ ਦਿੱਤਾ। 'ਹਮਰੇ ਪਾਛੈ ਛੋਰਹਿੰ ਤੋਹਿ। ਕਰਹੁ ਤਥਾ ਜਿਮ ਉਰ ਮੈਂ ਹੋਹਿ' ॥ ੨੪ ॥ ਬੋਲਯੋ ਹਾਥ ਜੋਰਿ 'ਮਮ ਆਸਾ।ਇਤ ਉਤ ਰਹੌਂ ਆਪ ਕੋ ਪਾਸਾ। ਨਹਿੰ ਪਾਛੇ ਮੈਂ ਜੀਵਨ ਕਰਿ ਹੌਂ। ਤਾਤਕਾਲ ਨਿਜ ਪ੍ਰਾਨਨ ਹਰਿਹੌਂ' ॥੨੫॥ ਸੁਨਿ ਸਤਿਗੁਰ ਤਿਹ ਬਾਕ ਬਖਾਨਾ ਪੰਚ ਕੋਸ ਪੁਰਿ ਤੇ ਤੁਮ ਥਾਨਾ । ਭਾਈ ਬ੍ਰਿੱਧ ਰਹਯੋ ਇਕ ਬਾਰੀ । ਗੁਰੂ ਗ੍ਵਾਲਿਯਰ ਕੇਰ ਮਝਾਰੀ॥੨੬॥ਤਬਹਿ ਤੁਰੰਗਮ ਲੈ ਸੰਗ ਸਾਰੇ।ਤਹਿੰ ਥਿਰ ਕਰੇ ਤ੍ਰਿਨਨਿ ਕੋ ਚਾਰੇ। ਤਹਾਂ ਜਾਇ ਤਜੀਅਹਿ ਨਿਜ ਪ੍ਰਾਨ। ਕੀਜਹਿ ਹਮਰੇ ਸੰਗ ਪਯਾਨ'॥੨੭॥ਇੰਮ ਕਹਿ ਸਭਿ ਕੋ ਦਿਯੋ ਹਟਾਇ। ਜਮਾਦਾਰ ਸਿਖ[1] ਭੇ ਬਿਸਮਾਇ। ਇਤਨੇ ਬਿਖੇ ਸਕਲ ਚਲਿ ਆਏ। ਅਧਮ ਸ਼ਾਹੁ[2] ਦੇ ਤੇਜ਼ ਪਠਾਏ ॥੨੮॥ ਪਿਖਿ ਸਤਿਗੁਰ ਕੋ ਕੀਨਿ ਬਖਾਨ। 'ਜਿਮ ਤੁਮ ਕਹਯੋ ਸ਼ਾਹੁ ਸੁਨਿ ਕਾਨ।ਅਜ਼ਮਤ ਨਾਮ ਹੋਤੁ ਪਤਿਆਵਨ।ਨਰਬ੍ਰਿੰਦਨ ਕੋ ਕੀਨਿ ਪਠਾਵਨ ॥ ੨੯ ॥ ਕਯੋਂ ਨਾਹਕ ਨਿਜ ਪ੍ਰਾਨ ਬਿਨਾਸਹੁ। ਮਾਨਹੁ ਸ਼ਰ੍ਹਾ ਸੁ ਜਿਯਨ ਬਿਲਾਸਹੁ[3]' । ਕਹਯੋ ਗੁਰੂ 'ਇਹ ਤੇਗ ਜੁ ਐਹੈ। ਨਹਿੰ ਕਾਗਦ ਕੋ ਛੇਦਿ ਸਕੈ ਹੈ॥੩੦॥ਹਮਰੋ ਕਹਯੋ ਸਾਚ ਹੀ ਜਾਨੋ।ਨਹਿੰਪ੍ਰਤੀਤ ਤੌ ਪਰਖਨ ਠਾਨਹੁੰ' । ਤਬਹਿ ਪਿੰਜਰੇ ਦ੍ਵਾਰ ਉਘਾਰਾ । ਨਿਕਸੇ ਵਹਿਰ ਬਿੱਗਯਾਨ ਉਦਾਰਾ[4]॥੩੧॥ਪੁਨ ਕਾਰਾਗ੍ਰਿਹ ਕੋ ਬਡ ਪੌਰਾਯੋ ਨਿਕਸੇ ਸੋਢੀ ਸਿਰਮੌਰ। ਲੋਕ ਹਜ਼ਾਰਹੁੰ ਸੁਨਿ ਸੁਨਿ ਆਏ। ਦੂਰ ਦੂਰ ਸਭਿ ਬਰਜਿ ਹਟਾਏ॥੩੨॥ ਹਿੰਦੂ ਬ੍ਰਿੰਦ ਤੁਰਕ ਸਮੁਦਾਏ। ਖਰੇ ਬਜ਼ਾਰ ਬਿਖੈ ਬਿਸਮਾਏ। ਨਿਕਟਿ ਕੂਪ ਲਘੁ,ਤਿਸ ਥਲ ਗਏ।ਜਲ ਨਿਕਸਾਯੋ ਮੱਜਨ ਕਿਏ॥੩੩॥ ਜਪੁਜੀ ਪਾਠ ਕਰਨਿ ਪੁਨ ਲਾਗੇ। ਬੈਠੇ,ਹੁਤੋ ਬਿਰਛ ਤਿਸ ਆਗੇ[5]।ਕਹਯੋ 'ਜਬਹਿ ਹਮ ਸੀਸ ਨਿਵਾਇੰ। ਤਬਿ ਦੇਖਹੁ, ਤੁਮ ਤੇਗ ਚਲਾਇ' ॥੩੪॥ ਇਮ ਕਹਿ ਸਤਿਗੁਰ ਤਰੁਵਰੁ* ਤਰੇ।ਬੈਠਿ ਅਡੋਲ ਪਾਠ ਜਪ ਕਰੇ। ਮੱਘ੍ਰੀ ਪੰਚਮੀ ਸੁਦੀ ਪਛਾਨਹੁੰ। ਸੁਰਗੁਰਵਾਰ[6] ਤਬਹਿ ਪਹਿਚਾਨਹੁੰ ॥ ੩੫ ॥ ਸੰਮਤ ਸੱਤਰਾਂ ਸੈ ਬੱਤੀਸਾ[7] । ਭਾਣਾ ਵਰਤਾਯੋ ਜਗਦੀਸ਼ਾ। ਸੀਸ ਦੀਯੋ ਪਰ

[1]ਤੇ ਸਿਖ । [2]ਨੀਚ ਸ਼ਾਹ ਨੇ (ਜੋਹੜੇ) । [3]ਜੀਉਂ ਕਰਕੇ ਬਿਲਸੋ । [4]ਅਪੱਖ ਗਯਾਨ· ਦੋਣ ਵਿਚ ਸਖੀ । [5]ਤਿਸ (ਖੂਹੀ ਦੇ) ਅੱਗੇ ਇਕ ਬ੍ਰਿੱਛ ਸੀ (ਉਥੇ) ਬੈਠੇ । [6]ਵੀਰਵਾਰ । [7]੧੭੩੨ ।

*ਇਹ ਬ੍ਰਿੱਛ ਬੋੜ੍ਹ ਦਾ ਸੀ ਜੋ ਇਸ ਸਮੇਂ ਤਕ ਹਰਿਆ ਰਿਹਾ ਹੈ, ਪਰ ਸ਼ੋਕ ਹੈ ਕਿ ਪਿਛਲੇ ਸਾਲ ਸੰਨ ੧੯੩੦ ਈ: ਵਿੱਚ ਨਵੀਂ ਇਮਾਰਤ ਉਸਾਰਦਿਆਂ ਸੁਕ ਗਿਆ ਹੈ।

ਸਿਰਰ ਨ ਦੀਨਾ । ਧਰਮ ਸੁ ਰਾਖਨੋ ਸਰਬ ਪ੍ਰਬੀਨਾ* ॥ ੩੬ ॥ ਢਰਨੋ ਦੁਪਹਿਰਾ ਜਬਿ ਇਕ ਘਰੀ।ਜਪਜੀ ਪਠਤਿ ਸੁਪੂਰੀਕਰੀ।ਭੋਗਪਾਇਜਬਿ ਸੀਸ ਨਿਵਾਯੋ। ਪੁਨ ਊਪਰ ਕੋ ਜਬਹਿ ਉਠਾਯੋ॥ ੩੭ ॥ ਸਈਯਦ ਤਬਿ ਕਰਿ ਕੈ ਬਲ ਬਾਹੂ। ਤੇਗ ਪ੍ਰਹਾਰਿ ਤਾਕਿ ਗਰ ਮਾਂਹੂ[1]। ਕਰੀ ਚਲਾਵਨਿ ਗਈ ਨ ਤਹਿਂ ਲੌਂ।ਧਰ ਤੇ ਸਿਰ ਉਤਰਯੋ ਗੁਰ ਪਹਿਲੌਂ ॥੩੮॥ ਢੋਕੋ ਵਾਰ ਝਟਕ ਭੁਜ ਪਰੀ[2]।ਲਗੀ ਨ ਗ੍ਰੀਵਾ ਮਹਿ,ਉਰ ਧਰੀ[3] । ਉਡਯੋ ਸੀਸ ਹੁਇ ਅੰਤਰ ਧਯਾਨਾ । ਬਹੀ ਅੰਧੇਰੀ ਧੂਲ ਮਹਾਨਾ ॥੩੯॥ਸਭਿ ਕੋ ਮੁੰਦੇ ਬਿਲੋਚਨ ਐਸੇ । ਕਛੂ ਬਿਲੋਕਨੋ ਜਾਇ ਨ ਜੈਸੇ।ਹਾਇ ਹਾਇ ਸਭਿ ਤਿਹ ਛਿਨ ਕੀਨਾ ।–ਬਡ ਅਪਰਾਧ ਤੁਰਕਪਤਿ ਲੀਨਾ–॥ ੪੦ ॥ ਧਰਕ ਉਠੀ ਸਭਿ ਕੀ ਤਬਿ ਛਾਤੀ । ਲਖਨੋ ਰਿਦੇ, ਭਾ ਬਡ ਉਤਪਾਤੀ । ਤਿਹ ਸਿਖ ਕੀ ਝੋਰੀ ਸਿਰ ਆਯਹੁ । ਤ੍ਰਸਤਿ ਹੋਹਿ ਤਿਨ ਭਲੇ ਛਪਾਯਹੁ ॥ ੪੧ ॥ ਹਟਿ ਕਿਸਹੂੰ ਕੀ ਦਿਸ਼ਿ ਨਹਿਂ ਦੇਖਾ।ਨਿਕਸਨੋ ਪੁਰਿ ਤੇ ਸ਼ੀਘ੍ਰ ਵਿਸ਼ੇਖਾ।ਜਿਤਿਕ ਬੇਗ ਬਪੁ ਮਹਿੰਬਲ ਜੋਤਾ[4]।ਗਮਨਨੋਂ ਮਾਰਗ ਮਹਿਂ ਕਰਿ ਤੋਤਾ॥੪੨॥ਨਿਸ ਬਾਸੁਰ ਮਹਿਂ ਕੀਨਿ ਪਯਾਨਾ । ਨਹਿਂ ਬਿਸਰਾਮ ਕੀਨਿ ਕਿਸ ਥਾਨਾ । ਸਿਮਰਤਿ ਗੁਰੂ ਗ਼ਰੀਬ ਨਿਵਾਜ । 'ਰਾਖਹੁ ਨਿਜ ਦਾਸਨ ਕੀ ਲਾਜ'॥੪੩॥ ਨਿਕਸਿ ਗਯੋ ਪੁਰਿ ਤੇ ਸਿਖ ਜਬੈ । ਬਹੀ ਅੰਧੇਰੀ ਮਿਟਿਗੀ ਤਬੈ।ਧਰ ਪਰ ਧਰ[5]ਸਭਿ ਨਰਨਿ ਨਿਹਾਰਾ।ਨਹੀਂ ਸੀਸ,ਲਖਿਕੈ ਡਰ ਧਾਰਾ॥੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਸ੍ਰੀ ਤੇਗ ਬਹਾਦੁਰ ਪ੍ਰਲੋਕਗਮਨ'ਪ੍ਰਸੰਗ ਬਰਨਨੰ ਨਾਮ ਪੰਚਸ਼ਸ਼ਟੀ ਅੰਸੂ ॥ ੬੫ ॥

੬੬. [ਸਚਖੰਡ ਪ੍ਰਵੇਸ਼]।

ਦੋਹਰਾ ॥ ਬ੍ਰਹਮਾਦਿਕ ਮਘਵਾ ਅਮਰ ਆਇ ਗਗਨ ਮਹਿਂ ਛਾਇ। ਹੇਰਹਿਂ ਅਚਰਜਕੋ ਧਰੈਂ ਮਿਲਤਿ ਭਏ ਸਮੁਦਾਇ॥੧॥ਚੌਪਈ॥–ਸਿਰ ਦੇ ਹਿੰਦੁਨਿ ਧਰਮ ਉਬਾਰਹਿੰ[6] । ਤੁਰਕ ਰਾਜ ਕੀ ਜਰਾਂ ਉਖਾਰਹਿਂ–। ਬਡ ਉਤਸਾਹੁ ਕਰਤਿ ਸਭਿ ਆਏ।'ਜੈ ਗੁਰੁ ਜੈ ਗੁਰੁ'ਮੁਖਹੁ ਅਲਾਏ॥੨॥'ਧੰਨ ਗੁਰੂ,ਤੁਮ ਬਿਨ ਅਸ ਕਾਜੂ । ਅਪਰ ਕਰਹਿ ਕੋ ਦਿਖਿਯ ਨ ਆਜੂ।ਹਿੰਦੂ ਧਰਮ ਜਗ ਲਿਯੋ ਬਚਾਇ । ਸਭਿ ਸੁਰ ਗਨ ਕੀ ਕੀਨਿ ਸਹਾਇ॥ ੩॥ ਜੋ ਜਗ ਬਿਖੈ

[1]ਤੱਕ ਕੇ ਤੇਗ਼ ਗਲੇ ਤੇ ਮਾਰੀ। [2]ਵਾਰ ਢੋਕਾ ਗਿਆ ਬਾਂਹ ਝਟਕ ਗਈ। [3](ਉਸ ਦੇ ਅਪਣੇ) ਦਿਲ ਵਿੱਚ (ਵੀ ਐਉਂ) ਭਾਸੀ (ਕਿ ਤੇਗ਼) ਗਰਦਨ ਤੇ ਲਗੀ ਹੀ ਨਹੀਂ । [4]ਜਿੰਨਾ ਕੁ ਸ਼ੀਰ ਵਿੱਚ ਬਲ ਤੇ ਵੇਗ ਸੀ। [5]ਧਰਤੀ ਉਤੇ ਧੜ । [6]ਬਚਾਉਂਦੇ ਹਨ ।

*ਕਿਸੇ ਕਿਸੇ ਲਿਖਤੀ ਨੁਸਖੇ ਵਿੱਚ ਇਹ ਅੰਕ ੩੬ ਦੀ ਚੌਪਈ ਨਹੀਂ ਹੈ।

ਨ ਹਿੰਦੂ ਰਹਿਤੇ। ਸੁਰ ਹਿਤ ਹਮਨ ਕੌਨ ਨਿਰਬਹਿਤੇ[1]। ਬਸਾਹਿ ਆਦਿ ਤਿਸ ਮਹਿੰ ਜੋ ਕਰੈਂ।ਸੋ ਅਹਾਰ ਹਮਰੇ ਮੁਖ ਪਰੈ ॥ ੪॥ ਕਾਜ ਅਨਿਕ ਮਹਿੰ ਹਮਨ ਕਰੈਤੇ।ਸੋ ਸੁਰ ਗਨ ਕੋ ਤ੍ਰਿਪਤ ਧਰੈਤੇ।ਯਾਂਤੇ ਹਿੰਦੂ ਗਨ ਅਰੁ ਦੇਵ। ਰਾਖਨ ਕਰੋ ਪ੍ਰਭੂ ਗੁਰ ਦੇਵ' ॥੫॥ ਇਮ ਆਪਸ ਮਹਿੰ ਕਹਿੰ ਸੁਰ ਸਾਰੇ। ਰੁਚਿਰ ਬਿਮਾਨ ਲਯਾਇ ਤਿਸ ਬਾਰੇ।ਮਣਿ ਗਨ ਖਚਿਤ ਸੁ ਮੁਕਤਾ ਲਰੀ। ਝਲਰ ਲਰਕਤਿ ਚਹੁੰ ਦਿਸ਼ ਖਰੀ ॥੬॥ ਮਹਾਂ ਪ੍ਰਕਾਸ਼ ਗਗਨ ਮਹਿੰ ਹੋਵਾ। ਸ਼ੁੱਧ ਆਤਮਾ ਕਿਨਹੂੰ ਜੋਵਾ[2]*। ਚਢਿ ਬਿਵਾਨ ਮਹਿੰ ਗੁਰੂ ਬਿਰਾਜੇ। ਚਹੁੰ ਦਿਸ਼ਿ ਹ੍ਵੈ ਕਰਿ ਦੇਵ ਸਮਾਜੇ[3] ॥੭॥ ਕਰਤਿ ਪ੍ਰਸ਼ੰਸ਼ਾ ਅਨਿਕ ਪ੍ਰਕਾਰਾ। 'ਸ਼੍ਰੀ ਗੁਰ ਤੁਮਰੇ ਚਰਿਤ ਅਪਾਰਾ।ਨਹਿੰ ਕੋ ਜਾਨੈ ਭੇਵ ਉਦਾਰੇ। ਗੁਨ ਗਨ ਧਰਿ ਹੋ ਵਾਰ ਨ ਪਾਰੇ[4] ॥ ੮ ॥ ਜਬਹਿ ਮ੍ਰਿਜਾਦਾ ਜਗ ਬਿਗਰੈ ਹੈ। ਤਬਿ ਤੁਮਰੇ ਅਵਤਾਰ ਸੁ ਹ੍ਵੈ ਹੈਂ।ਕੁਛ ਅਚਰਜ ਇਹੁ ਨਹੀਂ ਤੁਮਾਰੇ। ਧਰਹੁ ਧਰਮ ਕੀ ਨਿਤ ਪ੍ਰਤਿਪਾਰੇ[5]॥੯॥ਜੇਕਰਿ ਧਰਮ ਬਿਨਾਸ਼ੀ ਹੋਇ।ਹਮ ਸਮੇਤ ਜਗ ਰਹੈ ਨ ਕੋਇ। ਪ੍ਰਥਮ ਕਰਹੁ ਉਤਪਤਿ ਸਭਿ ਕੇਰੀ। ਪੁਨ ਪ੍ਰਤਿਪਾਲਾ ਚਹਹੁ ਬਡੇਰੀ ॥ ੧੦ ॥ ਬੇ ਮਿਰਜਾਦ ਕਰਹਿ ਤਿਹ ਮਾਰੇ। ਸਦਾ ਹੋਤਿ ਸਭਿ ਕੇ ਰਖਵਾਰੇ'। ਸੁਰਨਿ ਪ੍ਰਸੰਸਾ ਕੀਨਿ ਜਿਤੇਕ।ਕਹੌਂ ਕਹਾਂ ਲਗਿ ਕਰੌਂ ਬਿਬੇਕ[6] ॥ ੧੧ ॥ ਨਿਰਤ[7] ਅਪਸਰਾਂ ਕਰਤਿ ਅਗਾਰੀ। ਗਾਵਤਿ ਹੋਤਿ ਕੁਲਾਹਲ

---

[1]ਕਉਣ ਹਵਨ ਕਰਦਾ। [2]ਕਿਸੇ ਕਿਸੇ ਸ਼ੁੱਧ ਆਤਮਾਂ ਨੇ ਦੇਖਿਆ। [3]ਦੇਵਤਿਆਂ ਦਾ ਸਮਾਜ। [4]ਵਾਰਾਪਾਰ ਨਹੀਂ ਪਾ ਸਕੀਦਾ। [5]ਨਿਤ ਧਰਮ ਦੀ ਪਾਲਨਾ ਕਰਦੇ ਹੋ। [6](ਕਵੀ ਜੀ ਸ਼ ਤਿਆਂ ਨੂੰ ਕਹਿਦੇ ਹਨ ਕਿ। ਕਿੱਥੋਂ ਤਕ ਵਿਚਾਰ ਕੇ ਕਹਾਂ। [7]ਨਾਚ।

*ਆਤਮ ਮੰਡਲ ਵਿੱਚ ਜੋ ਉੱਚ ਅਵਸਥਾ ਸਤਿਗੁਰ ਜੀ ਦੀ ਇਸ ਵੇਲੇ ਸੀ, ਉਸਨੂੰ ਵਰਣਨ ਕਰਨ ਦਾ ਜਤਨ ਹੈ ਕਵੀ ਜੀ ਦਾ। ਜੋ ਅਵਸਥਾ ਸੀ ਉਸ ਨੂੰ ਆਤਮਿਕ ਪ੍ਰਬੀਨਤਾ ਵਾਲੇ ਲੋਕਾਂਨੇ ਅਨੁਭਵ ਤਦੋਂਹੀ ਕੀਤਾ ਸੀ।ਇਸ ਸਾਕੇ ਬਾਬਤ ਦਸਮੇਸ਼ ਪਿਤਾ ਜੀਨੇ ਆਪ ਇਨ੍ਹਾਂ ਲਫਜ਼ਾਂ ਵਿੱਚ ਕਿਹਾ ਹੈ 'ਤਿਲਕ ਜੰਞੂ ਰਾਖਾ ਪ੍ਰਭੂ ਤਾਕਾ ॥ ਕੀਨੋ ਬਡੋ ਕਲੂ ਮਹਿ ਸਾਕਾ ॥ ਸਾਧਨ ਹੇਤ ਇਤੀ ਜਿਨਿ ਕਰੀ ॥ ਸੀਸ ਦੀਆ ਪਰ ਸੀ ਨ ਉਚਰੀ ॥ ੧੩ ॥ ਧਰਮ ਹੇਤ ਸਾਕਾ ਜਿਨਿ ਕੀਆ॥ਸੀਸ ਦੀਆ ਪਰ ਸਿਰਰੁ ਨ ਦੀਆ॥ਨਾਟਕ ਚੇਟਕ ਕੀਏ ਕੁਕਾਜਾ॥ ਪ੍ਰਭ ਲੋਗਨ ਕਹ ਆਵਤ ਲਾਜਾ ॥ ੧੪ ॥ ਦੋਹਰਾ ॥ ਠੀਕਰਿ ਫੋਰਿ ਦਿਲੀਸ ਸਿਰਿ ਪ੍ਰਭ ਪੁਰ ਕੀਯਾ ਪਯਾਨ ॥ ਤੇਗਬਹਾਦਰ ਸੀ ਕ੍ਰਿਯਾ ਕਰੀ ਨ ਕਿਨਹੂੰ ਆਨ ॥ ੧੫ ॥ ਤੇਗਬਹਾਦਰ ਕੇ ਚਲਤ ਭਯੋ ਜਗਤ ਕੋ ਸੋਕ ॥ ਹੈ ਹੈ ਹੈ ਸਭ ਜਗ ਭਯੋ ਜੈ ਜੈ ਜੈ ਸੁਰ ਲੋਕ ॥ ੧੬ ॥

ਭਾਰੀ। 'ਜੈ ਜੈ' ਕਰਤਿ ਜਾਤਿ ਸੈਗ ਸਾਰੇ।'ਹਮ ਗੁਰ ਰਾਖੇ' ਮੁਖਹੁੰ ਉਚਾਰੇ ॥੧੨॥ ਸੱਚਖੰਡ ਕੋ ਚਲਨੋ ਬਿਮਾਨ।ਸਭਿ ਦਿਸ਼ਿ ਦੇਖਹਿੰ ਦਯਾ ਨਿਧਾਨ। ਮ੍ਰਿਦੁ ਬਾਕਨ ਸੋਂ ਦੇ ਦੇ ਧੀਰਾ। ਕਰੀ ਬਿਨਾਸ਼ਨਿ ਸੁਰ ਗਨ ਪੀਰਾ ॥੧੩ ॥ 'ਰਹੋ ਨਿਚਿੰਤ ਤੁਰਕ ਜਰ ਗਈ। ਰਾਜ ਤੇਜ ਦਿਨਪ੍ਰਤਿ ਬਿਨਸਈ। ਗੁਰੂ ਗੁਬਿੰਦ ਪੰਥ ਉਪਜਾਵੈ। ਰਣ ਰਚਿ ਸਨੇ ਸਨੇ ਬਿਨਸਾਵੈ ॥ ੧੪ ॥ ਨਹੀ ਨਗਾਰਬੰਦ[1] ਕੋ ਰਹੈ। ਅਸ ਬਿਨਾਸ਼ ਦੁੱਸਹਿ ਕੋ ਲਹੈ[2]। ਸਾਦਰ ਸੁਰ ਸਭਿ ਦਏ ਹਟਾਈ। ਸ਼ਕਤਿ ਨ ਪਹੁੰਚਨਿ ਕੀ ਅਗੁਵਾਈ ॥ ੧੫॥ ਸਭਿਗੁਰ ਸੱਚਿਖੰਡ ਕੋ ਗਏ।ਥਿਰ ਹੁਇ ਸੁਰ ਜੈਜੈ ਬਚ ਕਿਏ। ਅਬਿ ਦਿਲੀ ਪੁਰਿ ਕੀ ਜਿਮ ਕਥਾ।ਸ਼੍ਰੋਤਾ ਸੁਨਹੁੰ ਬਿਤੀ ਤਹਿੰ ਜਥਾ ॥੧੬॥ ਜਬਿ ਸਤਿਗੁਰ ਕੋ ਉਤਰਨੋ ਸੀਸ।ਅੰਚਕ ਹੋਲਨੋ ਰਿਦੈ ਦਿਲੀਸ਼[3]। ਧੂਲ ਕੰਕਰੀ ਖੀਂਚਤ ਪੌਨ[4]। ਗਈ ਬੇਗ ਤੇ ਥਿਰ ਜਿਸ ਭੌਨ[5] ॥੧੭॥ ਸੋ ਥਲ ਹਾਲਨੋ ਤ੍ਰਾਸ ਉਪੰਨਾ। ਧੀਰ ਹੁਲਾਸ ਤੁਰਤ ਹੀ ਭੰਨਾ। ਮਤਿ ਬਿਸਮਤਿ ਦੇਖਤਿ ਚਹੁੰ ਕੋਦ। ਤਤਛਿਨ ਹਨਨੋ ਬਿਨੋਦ ਪ੍ਰਮੋਦ[6]॥੧੮॥–ਕਹਾਂ ਭਯੋ–ਸੋਚਤਿ ਮਤਿ ਅੰਧਾ। ਮਨਹੁੰ ਆਨਿ ਜਮਦੂਤਨ ਬੰਧਾ[7]। ਉਸ਼ਟਨਿ* ਪਰ[8] ਜਿਹਬਾ ਬਹੁ ਫੇਰੈ। ਫੇਰਿ ਫੇਰਿ ਦਰ ਕੀ ਦਿਸ਼ਿ ਹੇਰੈ॥੧੯॥ ਇਤਨੇ ਮਹਿੰ ਉਮਰਾਵ ਸੁ ਆਏ। ਸੱਯਦ ਨਾਂਗੀ ਤੇਗ਼ ਉਠਾਏ। ਸੈਗ ਮੁਲਾਨੇ ਅਚਰਜ ਧਾਰਤਿ। ਕਿਤਿਕ ਪਰਸਪਰ ਬਾਤ ਉਚਾਰਤਿ ॥ ੨੦ ॥ ਅਵਿਰੰਗ ਕੋ ਸਲਾਮ ਕਰਿ ਢਰੇ। ਦੇਖਿ ਸਭਿਨਿ ਕੋ ਬੂਝਨਿ ਕਰੇ। 'ਕਹਾਂ ਕਰੀ ਅਰੁ ਕਹਾਂ ਨਿਹਾਰੀ। ਤਹਿੰ ਕਿਮ ਭਈ ਬਾਰਤਾ ਸਾਰੀ' ॥ ੨੧ ॥ ਤਬਿ ਉਮਰਾਵਨਿ ਪੂਰਨਿ ਕਰਨੋ। ਸਈਅਦ ਸਰਬ ਬ੍ਰਿਤੰਤ ਉਚਰਨੋ। 'ਹੁਕਮ ਆਪ ਕੋ ਜਬਿ ਲੇ ਗਏ।ਥਿਰੇ ਪਿੰਜਰੇ ਹੇਰਤਿ ਭਏ॥੨੨॥ਹਿਤ ਸਮੁਝਾਵਨਿ ਕੁਛ ਬਚ ਕਹੇ। ਪੁਨ ਅਜ਼ਮਤ ਪਰਖਨਿ ਕੋ ਚਹੇ।ਸੁਨਿ ਕਰਿ ਨਿਕਸਿਗ਼ੁਸਲ ਕਰਿ ਲੀਨਿ। ਸਿਰ ਨਿਵਾਇ ਸਿਜਦਾ ਪੁਨ ਕੀਨਿ ॥ ੨੩ ॥ ਤਬਿ ਨਿਜ ਬਲ ਤੇ ਤੇਗ਼ ਚਲਾਈ। ਨਹਿੰ ਗ੍ਰੀਵਾ ਮਹਿੰ ਲਗਬੋ ਪਾਈ।ਉਤਰਨੋ ਧਰ ਤੇ ਸਿਰ ਪਹਿਲਾਂ

---

[1]ਭਾਵ ਤੁਰਕਾਂ ਦਾ ਨਗਾਰਚੀ ਯਾ ਨਗਾਰਾ ਬੰਨ੍ਹਣ ਵਾਲਾ ਤੱਕ ਨਹੀਂ ਰਹੇਗਾ। [ਫਾ:, ਨੱਕ਼ਾਰ-ਬੰਦ]। [2]ਇਸ ਤਰ੍ਹਾਂ ਦੇ ਭਯਾਨਕ ਨਾਸ਼ ਨੂੰ ਪ੍ਰਾਪਤ ਹੋਣਗੇ। [3]ਦਿਲੀਸ਼ ਦੇ ਹਿਰਦੇ ਵਿਚ ਹੌਲ ਹੋਇਆ। [4]ਧੂੜ ਤੇ ਕੰਕਰਾਂ ਨੂੰ ਪੌਣ ਖਿੱਚਦੀ ਹੋਈ। [5]ਜਿਸ ਘਰ ਵਿਚ (ਨੁਰੰਗਾ) ਟਿਕਿਆ ਹੋਇਆ ਸੀ। [6]ਅਨੰਦ ਤੇ ਬਿਲਾਸ। [7]ਬੰਨ੍ਹ ਲਿਆ ਹੈ। [8]ਹੋਠਾਂ ਉਪਰ। *ਪਾ:–ਓਸ਼ਟਿ।

ਹੀ। ਮਨਹੁੰ ਅਗਾਰੀ ਲਾਗਸੋ ਨਾਂਹੀ[1] ॥ ੨੪ ॥ ਕਾਗਦ ਬੰਧਿ ਧਾਰ ਪਰ ਜੈਸੇ[2]।ਦੇਖਿ ਲੇਹੁ ਅੰਬਿ ਲੌ ਥਿਰ ਤੈਸੇ। ਕਟਸੋ ਨ ਰੰਚਕ ਤੁਟਸੋ ਨ ਤਾਗਾ। ਪ੍ਰਥਮ ਸਮਾਨ ਤੇਗ਼ ਸੋਂ ਲਾਗਾ ॥ ੨੫ ॥ ਸਭਿ ਸੋਂ ਜੈਸੇ ਪ੍ਰਥਮ ਉਬਾਚਾ[3]। ਕਟਸੋ ਨ ਕਾਗਦ ਕਰਸੋ ਸੁ ਸਾਚਾ[4]। ਲੋਕ ਹਜ਼ਾਰਹੁੰ ਦੂਰ ਕਿ ਨੇਰੈ।ਸਗਰੇ ਖਰੇ ਤਿਨਹੁੰ ਦਿਸ਼ਿ ਹੇਰੈਂ॥੨੬॥ ਅਚਰਜ ਭਯੋ ਸੀਸ ਨਹਿੰ ਪਾਯੋ। ਪਿਖਸੋ ਨ ਕਿਨਹੂੰ ਕਿਸੂ ਉਠਾਯੋ। ਬ੍ਰਿੰਦ ਸਿਪਾਹੀ ਇਤ ਉਤ ਫਿਰੈਂ। ਖੋਜਿ ਰਹੇ ਨਹਿੰ ਦਿਖਿਬੋ ਕਰੈ॥੨੭॥ਸਭਿ ਕੋ ਛਰ ਦੇ ਊਚ ਸੁਨਾਯੋ।ਤਊ ਨ ਕਿਸ ਤੇ ਹਾਥਨਿ ਆਯੋ[5]।ਏਕ ਏਕ ਕੋ ਬਹੁਰ ਬਿਲੋਕਾ। ਸਭਿ ਕੋ ਗਮਨ ਕਰਨਿ ਤੇ ਰੋਕਾ॥੨੮॥ਖੋਜੇ ਗ੍ਯਾਨੀ ਗਰੀਬ ਸੁ ਜਿੱਤੇ[6]।ਤਊ ਸੀਸ ਨਹਿੰ ਪਾਯੋ ਕਿੱਤੇ[7]। ਕੈ ਜ਼ਮੀਨ ਮੈਂ ਪ੍ਰਵਿਸ਼ਸੋ ਜਾਈ। ਕੈ ਅਸਮਾਨ ਉਡਸੋ ਸਹਿਸਾਈ[8]॥੨੯॥ ਜਬਿਲੌਧਰ[9] ਪਰ ਲਾਗਸੋ ਰਹਸੋ।ਤਬਿ ਲੌ ਤਹਾਂਸਕਲ ਹੀ ਲਹਸੋ।ਮੈਂ ਜਬਿ ਹੀ ਕਰ ਤੇਗ਼ ਉਭਾਰੀ। ਊਪਰ ਗ੍ਰੀਵਾ ਚਹਸੋ ਪ੍ਰਹਾਰੀ ॥ ੩੦ ॥ ਭਯੋ ਲੋਪ ਅਵਿਲੋਕਸੋ ਨਾਂਹੀ।ਖਰੇ ਹਜ਼ਾਰਹੁੰ ਲੋਕਨ ਮਾਂਹੀ[10]।ਮੂਰਖਸ਼ਾਹੁ ਬਿਸੂਰਤਿ ਭਾਰਾ।'ਨਹਿ ਛਲ ਸਮੁਝਸੋ ਨਹਿੰਨ ਬਿਚਾਰਾ[11] ॥੩੧॥ਸਿਰਰ ਨ ਦੀਨਸਿ ਨਿਜ ਸਿਰ ਦੀਨਾ।ਜਿਨ ਮਹੁੰ ਕਰਾਮਾਤ ਅਤਿ ਪੀਨਾ[12]।ਅਬਿ ਧਰ ਪਰ[13] ਰਾਖਹੁ ਚੁਕਸਾਈ। ਹੋਇ ਨ ਅਸ, ਕੋ ਛਪਿ ਲੇ ਜਾਈ[14]॥੩੨॥ਪੁਰਿ ਮਹਿੰ ਡਿੰਡਮ ਦੀਜਹਿ ਫੇਰ। ਸੰਗਤਿ ਮੈਂ ਸਿਖ ਜੋ ਇਨ ਕੇਰ। ਲੇਕਰਿ ਜਾਇ ਕਰਹਿ ਸਸਕਾਰਾ। ਜਿਮ ਹਿੰਦੁਨਿ ਕੀ ਰੀਤਿ ਉਦਾਰਾ'॥੩੩॥ ਇਮ ਕਰਿ ਹੁਕਮ ਸਭਾ ਮਹਿੰ ਭਾਖਾ।'ਲਖੈ ਨ ਹਮ[15], ਇਮ ਛਲ ਰਚਿ ਰਾਖਾ।ਦੈ ਕਰਿ ਦੋਸ਼ ਮੋਹਿ ਸਿਰ ਭਾਰੀ। ਤਨ ਤਜਾਗਨ ਮਹਿੰ ਬਿਲਮ ਬਿਸਾਰੀ[16] ॥੩੪॥ ਕਹੋ ਨ ਮੋਰੇ ਅਜ਼ਮਤ ਲਾਈ। ਬਾਰਿ ਬਾਰਿ ਬਹੁਤਿਨਿ ਸਮੁਝਾਈ। ਮਨ ਬਿਸਰਾਮ ਨ ਹੁਇ[17] ਅਬਿ ਮੇਰਾ।ਉਤਪਾਤਨਿ ਤੇ ਹੋਲ ਬਡੇਰਾ'॥੩੫॥ਨਰ ਖੁਸ਼ਾਮਦੀ ਸੁਨਤਿ ਥਖਾਨੇ। 'ਤੁਮ ਬਹੁ ਕਹਸੋ, ਨੈਕ ਨਹਿ ਮਾਨੇ। ਆਗੇ

---

[1]ਅੱਗੇ ਲੱਗਾ ਹੀ ਨਹੀਂ ਸੀ (ਸਿਰ)। [2]ਜਿਵੇਂ ਕਾਗਜ਼ (ਤਲਵਾਰ ਦੀ) ਧਾਰ ਤੇ ਬੰਨ੍ਹਿਆ ਸੀ। [3](ਗੁਰੂ ਜੀ ਨੇ) ਕਿਹਾ ਸੀ। [4](ਕਹਿਣਾ ਓਹ) ਸੱਚਾ ਕੀਤਾ। [5]ਭਾਵ ਨਹੀਂ ਮਿਲਿਆ। [6]ਜਿਤਨੇ ਹਨ। [7]ਕਿਤੋਂ ਭੀ। [8]ਛੇਤੀ ਹੀ। [9]ਧੜ ਤੇ। [10]ਹਜ਼ਾਰਾਂ ਲੋਕਾਂ ਖੜਿਆਂ ਵਿੱਚੋਂ। [11]ਇਸ ਤੁਕ ਦਾ ਭਾਵ ਅਗੇ ਅੰਕ ੩੪, ੩੫ ਵਿਚ ਖੁਲ੍ਹਦਾ ਹੈ। [12]ਭਾਰੀ। [13]ਧੜ ਤੇ। [14]ਛੁਪਾਕੇ ਕੋਈ ਲੈ ਜਾਵੇ। [15]ਅਸੀਂ ਜਾਣ ਨ ਸਕੇ। [16]ਭਾਵ ਛੇਤੀ ਪ੍ਰਾਣ ਤਿਆਗ ਦਿਤੇ। [17]ਟਿਕਦਾ ਨਹੀਂ।

ਕਤਲ ਭਏ ਬਹੁਤੇਰੇ। ਸ਼ਰ੍ਹ ਨ ਮਾਨਹਿਂ ਚਲਹਿਂ ਕੁਫੇਰੇ[1] ॥ ੩੬ ॥ ਪੂਰਬ ਬੀਤ ਗਈ ਜੋ ਬਾਤ। ਕਯਾ ਬਿਚਾਰ ਤਿਸ, ਕਯੋਂ ਪਛੁਤਾਤ?ਅਜ਼ਮਤਵੰਤ ਭਯੋ ਤੌ ਕਹਾਂ। ਮਾਨੀ ਸ਼ਰ੍ਹ ਨ ਨੀਕੀ ਲਹਾ ॥੩੭॥ ਹਿੰਦੂ ਤੁਰਕ ਸ਼ਰ੍ਹ ਬਿਨ ਘਨੇ। ਸਰਮਦ ਆਦਿ ਹਜ਼ਾਰਹੁ ਹਨੇ। ਇਸ ਕੀ ਕਯਾ ਚਿੰਤਾ ਚਿਤ ਕਰੋ। ਦੀਨ ਬਧਾਵਨਿ ਤੁਮ ਅਨੁਸਰੋ[2] ॥ ੩੮ ॥ ਲੋਕਨਿ ਭਨੋ ਧੀਰ ਤੌ ਧਾਰੀ[3]।ਤਊ ਗਹਯੋ ਮਨ ਸੰਸੋ ਭਾਰੀ। ਪੁਰ ਮਹਿ ਡਿੰਡਮ ਦਰ ਦਰ ਫੇਰਾ। ਸੁਨਹਿ ਸਿੱਖ ਸਗਰੇ ਤਿਸ ਬੇਰਾ॥੩੯॥ਤ੍ਰਾਸ ਤੁਰਕਪਤਿ ਕੋ ਅਤਿ ਧਾਰੈਂ। 'ਹਮ ਸਿਖ ਸੇਵਕ' ਨਹੀਂ ਉਚਾਰੈਂ[4]। ਕਿਨਹੁ ਨ ਗੁਰ ਕੀ ਲੋਥ ਉਠਾਈ। ਲਖਹਿ ਸਹੀ ਕਰਿ, ਦੇ ਮਰਵਾਈ[5]॥੪੦॥ ਘਰ ਘਰ ਦਰ ਦਰ ਦੁਰਿ ਦੁਰਿ ਸਾਰੇ। ਨਰ ਨਾਰੀ ਸਭਿ ਕਾਢਹਿਂ ਗਾਰੇ। 'ਹਾਹਾਕਾਰ' ਕਰਹਿ ਪੁਰਿ ਸਾਰੇ। 'ਅਪਰਾਧੀ ਪਾਪੀ ਹਤਿਆਰੇ॥੪੧॥ਜਿਨ ਕੀ ਪੂਜਾ ਸਭਿ ਜਗ ਕਰੈ।ਸੇਵਤਿ ਸੁਖ ਕੀ ਇੱਛਾ ਧਰੈ। ਸੁਤ ਬਿਤ ਆਦਿ ਕਾਮਨਾ ਪੈਹੈਂ। ਬਾਂਛਹਿ ਨਰਕ ਪਰੇ ਕਢ ਲੈਹੈਂ[6] ॥ ੪੨ ॥ ਕਰਾਮਾਤ ਕੇ ਸਿੰਧੁ ਅਪਾਰ।ਨਹਿਨ ਦਿਖਾਵਨਿ ਕੌ ਪੂਨ ਧਾਰਾ। ਰਿਦੈ ਨ ਸਮੁਝਯੋ ਆਸ਼ੈ ਗੂਢ। ਅਸ ਪ੍ਰਭੁ ਕਤਲ ਕਰਾਏ ਮੂਢ[7] ॥੪੩॥ ਗੁਰ ਸਿਖ ਹਮ ਕੋ ਜਥਿਹੀ ਜਾਨਹਿ[8]। ਸਹਿਤ ਕੁਟੰਬ ਪ੍ਰਾਨ ਕੌ ਹਾਨਹਿ'।ਇਮ ਨਿੰਦਾ ਕਰਿ ਗਾਰਿ ਨਿਕਾਰਹਿਂ।ਮਿਲਿ ਕਰਿ ਹਾਹਾਕਾਰ ਉਚਾਰਹਿਂ ॥੪੪॥ ਬਿਦਤ ਨ ਹੋਤਿ, ਛਪੇ ਸਭਿ ਕਹੈਂ। ਦੁਸ਼ਟ ਹਠੀ ਖਲ ਕੋ ਮਨ ਲਹੈਂ[9]। ਕਾਰਾਗ੍ਰਿਹ ਕੋ ਪੌਰ ਅਗਾਰੀ*। ਤਹਿਂ ਸਤਿਗੁਰ ਧਰ ਧਰਾ ਮਝਾਰੀ[10] ॥੪੫॥ ਸਨਧ ਬੱਧ ਤਹਿਂ ਖਰੇ ਸਿਪਾਹੀ। ਹੇਰਿ ਹੇਰਿ ਨਰ ਤ੍ਰਿਯ ਗਨ ਜਾਹੀਂ। ਹਾਹਾਕਾਰ ਉਚਾਰਤਿ ਕਹੈਂ। 'ਤੁਰਕ ਨਾਸ਼ ਭਾ ਥਿਰ ਨਹਿਂ ਰਹੈ' ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦਾਦਸ਼ ਰਾਸੇ 'ਸ਼੍ਰੀ ਗੁਰੂ ਤੇਗ ਬਹਾਦਰ ਜੋਤੀ ਜੋਤ ਸੱਚ ਖੰਡ ਗਮਨ' ਪ੍ਰਸੰਗ ਬਰਨਨੰ ਨਾਮ ਖਸ਼ਟਸਸ਼ਟੀ ਅੰਸੁ ॥ ੬੬ ॥

੬੭. ਲੁਬਾਣੇ ਸਿੱਖ ਨੇ ਧੜ ਦਾ ਸਸਕਾਰ ਕਰਨਾ]।

ਦੋਹਰਾ।ਹੁਤੋ ਲੁਬਾਨਾ ਸਿੱਖ ਤਹਿਂ ਬ੍ਰਿਖਭ ਬ੍ਰਿੰਦ ਜਿਹ ਪਾਸ। ਗਿਨਤੀ ਬਿਖੈ

[1]ਜੋ ਉਲਟੇ ਚੱਲਣ ਵਾਲੇ ਸਨ। [2]ਫੇਰ ਕੀ ਹੋਇਆ। [3]ਲੋਕਾਂ ਦੇ ਕਹੇ ਧੀਰਜ ਤਾਂ ਧਾਰ ਲਈ। [4]ਕੋਈ ਨਹੀਂ ਕਹਿਦਾ ਕਿ ਮੈਂ ਸਿੱਖ ਯਾ ਸੇਵਕ ਹਾਂ। [5]ਜੇਹੜਾ ਧੜ ਲੈਣ ਜਾਏਗਾ, ਉਸ ਨੂੰ (ਔਰੰਗਜ਼ੇਬ) ਨਿਸ਼ਚੇ (ਸਿੱਖ) ਸਮਝ ਲਏਗਾ ਤੇ ਮਰਵਾ ਦੇਵੇਗਾ। [6](ਗੁਰੂ ਜੀ ਜਿਸ ਨੂੰ) ਚਾਹਣ ਨਰਕ ਪਏ ਨੂੰ ਕੱਢ ਲੈਂਦੇ ਹਨ। [7]ਮੂਰਖ (ਸ਼ਾਹ) ਨੇ। [8](ਸ਼ਾਹ) ਜਦ ਜਾਣ ਲਏਗਾ। [9]ਮੂਰਖ ਨੂੰ ਮਨ ਵਿਚ ਦੁਸ਼ਟ ਤੇ ਹਠੀ ਜਾਣਦੇ ਹਨ। [10]ਧਰਤੀ ਉਤੇ ਧੜ ਪਿਆ ਹੈ। *ਇਹ ਉਹੋ ਥਾਂ ਹੈ ਜਿੱਥੇ ਹੁਣ ਸੀਸ ਗੰਜ ਗੁਰਦਵਾਰਾ ਹੈ,ਤਦੋਂ ਏਹ ਕੁਤਵਾਲੀ ਦਾ ਹਿੱਸਾ ਸੀ।

ਹਜ਼ਾਰ ਦਸ ਨਿਕਟਿ ਰਖੈ ਗਨ ਦਾਸ ॥ ੧ ॥ ਚੌਪਈ ॥ ਗੁਰ ਕਾਰਨ ਕੋ ਸੁਨਿ ਦੁਖ ਪਾਯੋ। ਦਰਸ ਬਿਲੋਕਨ ਕੋ ਹਿਤ ਆਯੋ। ਤਰੇ ਬ੍ਰਿੱਛ ਕੇ ਗੁਰ ਧਰ ਪਰਸੋ। ਦੇਖਿ ਬਿਲੋਚਨ ਮਹਿੰ ਜਲ ਭਰਸੋ ॥੨ ॥–ਹਮ ਸਿੱਖਨਨਿ ਕੋ ਧਿਕ ਬਹੁ ਭਾਰੀ॥ਇਮ ਸਤਿਗੁਰ ਕੀ ਦਸ਼ਾ ਨਿਹਾਰੀ। ਪ੍ਰਥਮ ਆਪਨੇ ਪ੍ਰਾਨ ਨ ਦਏ। ਤੁਰਕ ਤ੍ਰਾਸ ਤੇ ਦੁਰਿ ਦੁਰਿ ਗਏ॥੩॥ਸੁਨਿ ਡਿੰਡਮ ਕੋ ਕਿਨਹੂੰ ਨ ਮਾਨੀ। ਹਮ ਨਹਿੰ ਸਿੱਖਨ, ਨ ਦੇ ਮਤ ਹਾਨੀ[1]। ਸਸਕਾਰਨ ਕੋ ਕਰੈਂ ਉਪਾਊ। ਜਥਾ ਨ ਜਾਨ ਸਕਹਿ ਨਰ ਕਾਊ ॥ ੪ ॥ ਬਿਦਤ ਕਰੈਂ, ਹੋਇ ਨ ਸਸਕਾਰਾ। ਗਹਹਿਂ ਕਿ ਦੇਹਿਂ ਮੋਹਿ ਕੋ ਮਾਰਾ। ਗੁਰੂ ਸਹਾਇਕ ਹੋਹਿਂ ਜਿ ਮੇਰੇ। ਛਪਿ ਕਰਿ ਲੈ ਗਮਨਹੁ ਕਿਸ ਬੇਰੇ–॥੫॥ ਕਰਨੋ ਮਨੋਰਥ ਘਰ ਹਟਿ ਗਯੋ। ਅਨਿਕ ਉਪਾਇ ਸੁ ਚਿਤਵਤਿ ਭਯੋ। ਬ੍ਰਿਖਭ ਬ੍ਰਿੰਦ ਇਕਠੇ ਕਰਿਵਾਏ॥ਕਿਤਿਕ ਸਕਟ ਮਹਿੰ ਤੂਲ[2] ਭਰਾਏ॥੬॥ ਕਰੇ ਇਕੱਤ੍ਰ ਆਪਨੇ ਨਰ ਗਨ। ਠਾਨਜੋਂ ਜਤਨ ਕੀਨਿ ਨਿਰਨੈ ਮਨ। ਸਕਟ ਭਰੇ ਪ੍ਰਥਮੈ ਪਹੁੰਚਾਏ[3]। ਕੁਛ ਮਿਸ ਕਰਿ ਤਿਸ ਥਾਨ ਟਿਕਾਏ ॥੭॥ ਹਾਂਕ ਦਯੋ ਬ੍ਰਿਖ-ਭਨਿ ਕੋ ਲਾਰਾ[4]। ਜਮਨਾ ਦਿਸ਼ਿ ਕੋ ਪ੍ਰਥਮ ਸਿਧਾਰਾ। ਨਿਗਮੋਦ[5] ਜਹਿਂ ਘਾਟ ਕਹਾਵੈ॥ਤਿਸ ਦਿਸ਼ਿ ਬ੍ਰਿਖਭਨਿ ਬ੍ਰਿੰਦ ਚਲਾਵੈ॥੮॥ਤਰਨਿ ਤਨੂਜਾ[6] ਕੋ ਤਟ ਹੋਇ। ਤਿਤ ਕੋ ਪੌਰ ਪ੍ਰਵੇਸ਼ਨੋ ਸੋਇ। ਸੰਗ ਸੰਬੂਹ ਲੁਬਾਨਾਂ ਕਰੇ[7]। ਪ੍ਰਸ਼ਟ ਲਸ਼ਟਕਾ ਕੰਧੇ ਧਰੇ ॥੯॥ ਬੈਲ ਹਾਂਕਨੀ ਬੋਲਤਿ ਬੋਲੀ[8]। ਸਾਂਭਤਿ ਇਤ ਉਤ ਤੇ ਕਰਿ ਟੋਲੀ। ਜਥਿ ਤੇ ਸਾਹਿਬ ਕੀਨਸਿ ਭਾਨਾ[9]। ਬਡੇ ਬੇਗ ਤੇ ਬਾਧ ਪਯਾਨਾ ॥ ੧੦ ॥ ਉਡਹਿ ਗਰਦ ਫੈਲੀ ਬਹੁ ਰੈਨ। ਨਰ ਨਾਰਨਿ ਕੇ ਪੂਰਹਿ ਨੈਨ॥ਮਸਲਹਿਂ[10] ਹਾਥਨਿ ਸਾਥ ਘਨੇਰੇ॥ਬਸਤ੍ਰਨਿ ਸੰਗ ਅਛਾਦਤਿ ਹੋਰੇ ॥ ੧੧ ॥ ਆਤਪ ਮੰਦ ਭਈ ਸਭਿ ਠੌਰਾ। ਛਾਦਜੋ ਭਾਨੁ ਤੇਜ ਭਾ ਥੋਰਾ। ਮਾਨਵ ਕਿਤਿਕ ਥਰੇ ਘਰ ਮਾਂਹੀ। ਦਿਨ ਮਲੀਨ ਪਿਖਿ

---

[1]ਅਸੀਂ ਸਿਖ ਨਹੀਂ (ਜੇ ਸਿਖ ਕਹਾਂਗੇ) ਮਤਾਂ ਸਾਨੂੰ ਮਾਰ ਹੀ ਨ ਦੇਵੇ। [2]ਰੂਈ। [3](ਸ੍ਰੀ ਗੁਰੂ ਜੀ ਦੇ ਧੜ ਵਾਲੇ ਥਾਂ) ਪਹੁੰਚਾਏ। [4]ਕਤਾਰ। [5]ਦਿੱਲੀ ਜਮਨਾ ਕਿਨਾਰੇ ਇਕ ਤੀਰਥ, ਇਸ ਦਾ ਸ਼ੁਧ ਨਾਮ ਹੈ 'ਨਿਗਮ ਬੋਧ'। ਗਾਲਬਨ ਇਹ ਰੇਲ ਦੇ ਪੁਲ ਤੋਂ ਉੱਤਰ ਦਾ ਟਿਕਾਣਾ ਹੈ ਜਿੱਥੇ ਅਜ ਕਲ ਵੀ ਲੋਕੀ ਸਵੇਰੇ ਜਾਕੇ ਨ੍ਹਾਉਂਦੇ ਹਨ। ਗੁਰੂ ਜੀ ਦੇ ਸ਼ਹੀਦ ਸਥਾਨ ਤੋਂ ਸੜਕ ਇਧਰ ਨੂੰ ਹੀ ਜਾਂਦੀ ਹੈ। [6]ਜਮਨਾ। [7]ਬਹੁਤ ਲੁਬਾਣੇ ਨਾਲ ਲਏ। [8]ਬੈਲਾਂ ਦੇ ਹੱਕਣ ਵਾਲੀ ਬੋਲੀ ਬੋਲਦੇ ਹਨ। [9]ਗੁਰੂ ਜੀ ਨੇ ਭਾਣਾ ਵਰਤਾਇਆ। [10]ਮਲਦੇ ਹਨ (ਅਖਾਂ)।

ਨਿਕਸੇ ਨਾਂਹੀ ॥ ੧੨ ॥ ਬ੍ਰਿੰਦ ਬਿਖਭ ਜਬਿ ਬਰੇ ਬਜ਼ਾਰ।ਪਸਰੀ ਧੂਰ ਭਯੋ ਅੰਧਕਾਰ। ਇਕਤੋਂ ਬਾਧੁ ਕੁਢੇਰੀ[1] ਬਹੈ।ਦੁਤੀਏ ਬ੍ਰਿਖਭ ਉਡਾਈ ਅਹੈਂ[2] ॥ ੧੩॥ਸੁਧੇ ਚਲਿ ਬਜ਼ਾਰ ਕੋ ਆਏ।ਦੇਖੇ ਨਰਨਿ ਬੈਲ ਸਮੁਦਾਏ।ਇਤ ਉਤ ਟਰੇ ਕਾਹਿਲੀ ਪਾਇ। ਆਪ ਆਪ ਕੋ ਗਏ ਬਚਾਇ ॥੧੪॥ ਬੋਲਤਿ ਊਚੇ ਬੈਲ ਹਟਾਵਤਿ। ਕਾਰਾਗ੍ਰਿਹ ਬਜ਼ਾਰ ਕੋ ਜਾਵਤਿ*। ਚੌਕੀਦਾਰ ਸਿਪਾਹੀ ਖਰੇ। ਗੁਰ ਕੀ ਲੋਥ ਬਿਲੋਕਨਿ ਕਰੇ ॥ ੧੫ ॥ ਕਹੇ ਸ਼ਾਹੁ ਕੇ ਨਹਿੰ ਸਸਕਾਰੀ। ਛਪਿ ਕੇ ਲੈਹਿ ਨ, ਸੋ ਰਖਵਾਰੀ[3]।ਥੋਰੋ ਦਿਵਸ ਰਹਯੋ ਤਬਿ ਆਇ। ਭਈ ਭੀਰ ਬ੍ਰਿਖਭਨ ਸਮੁਦਾਇ ॥ ੧੬ ॥ ਇਤ ਉਤ ਕਰਤਿ ਬ੍ਰਿੰਦ ਬਨਜਾਰੇ। ਪਹੁੰਚੇ ਗੁਰੁ ਧਰ[4] ਜਾਇ ਨਿਹਾਰੇ। ਮਿਲਿ ਬੈਲਨ ਤਹਿੰ ਲੌ ਚਲਿ ਗਏ।ਹੇਤੁ ਉਠਾਵਨਿ ਕੇ ਹਠ ਕਿਏ।੧੭।ਹੇਰਿ ਭੀਰ ਬ੍ਰਿਖਭਨ ਕੀ ਬਡੀ। ਰਾਖੇ ਅਪਨਿ ਥਾਨ ਕੌ ਛਡੀ[5]। ਤਰਜਤਿ ਬਰਜਤਿ[6] ਹੈਂ ਬਹੁਤੇਰੇ। ਤਊ ਕੁਲਾਹਲ ਹੋਤਿ ਬਡੇਰੇ॥ ੧੮ ॥ ਸਕਟਨਿ ਕੇ ਗਡਵਾਨ[7] ਪੁਕਾਰਤਿ।ਗਨ ਬਨਜਾਰੇ ਊਚ ਉਚਾਰਤਿ। ਗਰਦ ਉਡਨਿ ਤੇ ਛਾਦੇ[8] ਨੈਨ।ਗਏ ਨਿਕਟਿ 'ਹਟਿ ਹਟਿ' ਕਹਿ ਬੈਨ ॥ ੧੯ ॥ ਦਾਵ ਤਕਾਇ ਸਕਲ ਦਿਸ਼ਿ ਦੇਖਾ।ਗੁਰ ਮਾਇਆ ਬਿਰਮਾਇ ਅਸ਼ੇਖਾ। ਧਰ ਦਿਸ਼ਿ ਦ੍ਰਿਸ਼ਟਿ ਨ ਕਿਸ ਕੀ ਹੇਰੀ।ਨਰ ਪੰਚਹੁੰ ਉਚਾਇ ਤਿਸਿ ਬੇਰੀ ॥੨੦॥ ਤਤਛਿਨ ਤੁਲ ਸਕਟ ਢਿਗ ਲਯਾਏ। ਭਲੀ ਪ੍ਰਕਾਰ ਬੀਚ ਪਹੁਢਾਏ। ਕਰਤਿ ਸ਼ੀਘ੍ਰਤਾ ਬੁਧਿ ਉਪਜਾਵੈਂ। ਇਤ

---

[1]ਪੁੱਠੀ ਭਾਵ ਹਨੇਰੀ।[2](ਧੂੜ)ਬੈਲਾਂ ਦੀ ਉਡਾਈ ਹੋਈਹੈ।[3]ਤੇ ਸੋ(ਸਿਪਾਹੀ)ਰਾਖੀ ਕਰਦੇ ਸਨ ਇਸ ਕਰਕੇ ਛੁਪਕੇ ਭੀ (ਕੋਈ) ਲੈ ਨ ਸਕਿਆ। [4]ਧੜ। [5]ਚੌਕੀਦਾਰ ਆਦਿਕਾਂ ਨੇ ਆਪਣੀ ਥਾਂ ਛੱਡ ਦਿੱਤੀ ਭਾਵ ਪਾਸੇ ਹਟ ਗਏ। ਮੁਰਾਦ ਹੈ ਕਿ ਲੁਬਾਣਿਆਂ ਨੇ ਬੈਲ ਬੇਵਸੇ ਤੇ ਮੁਹਤਾਣੇ ਹੋ ਗਏ ਵਾਂਙੂ ਕਰ ਦਿੱਤੇ ਸਨ। [6]ਤਾੜਦੇ ਤੇ ਰੋਕਦੇ। [7]ਗਾਡੀਵਾਨ। [8]ਭਾਵ ਧੂੜ ਨਾਲ ਭਰ ਗਏ।

*ਇਹ ਚਾਂਦਨੀ ਚੌਂਕ ਦਾ ਬਜ਼ਾਰ ਹੈ, ਉਸ ਸਮੇਂ ਦੀ ਕੁਤਵਾਲੀ ਹੁਣ ਤਕ ਓਥੇ ਹੀ ਹੈ, ਇਸ ਕੁਤਵਾਲੀ ਦੇ ਨਾਲ ਹੀ ਸੀਸ ਗੰਜ ਗੁਰੂ ਜੀ ਦੀ ਸ਼ਹਾਦਤ ਦਾ ਗੁਰਦੁਆਰਾ ਹੈ। ਤਦੋਂ ਇਹ ਥਾਂ ਕੁਤਵਾਲੀ ਦੇ ਵਿਚ ਹੀ ਸੀ। ਜਦੋਂ ਪੰਥ ਨੇ ਦਿੱਲੀ ਤੇ ਹੱਲਾ ਕੀਤਾ ਹੈ ਤਾਂ ਬਾਬਾ ਬਘੇਲ ਸਿੰਘ ਜੀ ਨੇ ਕੁਤਵਾਲੀ ਤੇ ਕਬਜ਼ਾ ਕਰਕੇ ਕੁਤਵਾਲੀ ਵਿਚੋਂ ਸ਼ਹਾਦਤ ਵਾਲੀ ਥਾਂ ਲੈਕੇ ਗੁਰਦੁਆਰਾ ਬਨਵਾਇਆ। ਪਿੱਛੋਂ ਮੁਸਲਮਾਨਾਂ ਦਾ ਜ਼ੋਰ ਪੈ ਗਿਆ ਉਨ੍ਹਾਂ ਕੋਲ ਹੀ ਮਸੀਤ ਬਨਾਈ, ਇਹ ਵੀ ਕਹਿੰਦੇ ਹਨ ਕਿ ਗੁਰਦੁਆਰੇ ਦੀ ਬੇਅਦਬੀ ਬੀ ਕੀਤੀ। ੧੮੪੭ ਦੇ ਗਦਰ ਮਗਰੋਂ ਜੀਂਦ ਦੇ ਰਾਜੇ ਸਰੂਪ ਸਿੰਘ ਜੀ ਨੇ ਮੁੜ ਇਹ ਪਵਿੱਤ੍ਰ ਭੂਮੀ ਸਰਕਾਰ ਤੋਂ ਪ੍ਰਾਪਤ ਕੀਤੀ ਤੇ ਗੁਰਦੁਆਰਾ ਰਚਿਆ। ਹੁਣ ਪੱਥਰ ਦੀ ਆਲੀਸ਼ਾਨ ਇਮਾਰਤ ਬਣ ਗਈ ਹੈ।

ਉਤ ਹੈਰਤਿ ਸਰਬ ਦੁਰਾਵੈਂ[1] ॥ ੨੧॥ ਘਨੀ ਭੂਲ ਤੇ ਛਾਦਨ ਕੀਨੇ। ਜਿਸ ਪ੍ਰਕਾਰ ਕੋ ਸਕਹਿ ਨ ਚੀਨੇ। ਮਨ ਹੀ ਮਨ ਮਨਾਇ[2] ਉਰ ਧਰੈਂ। 'ਅਪਨੇ ਕਾਜ ਆਪ ਗੁਰ ਕਰੈਂ'॥੨੨॥ਕਰਿ ਬੰਦਨ ਕੋ ਹਟਿ ਕਰਿ ਗਏ। ਬੈਲਨ ਬੀਚ ਇਤਹਿ ਉਤ ਭਏ। ਲਾਰਾ ਗਮਨ ਜੋਂ ਜਾਤਿ ਅਗਾਰੀ। ਹਾਂਕਤਿ ਜਾਤਿ ਬੋਲਤੇ ਭਾਰੀ ॥ ੨੩ ॥ ਬਾਯੂ ਬ੍ਰਿਖਭਨ[3] ਧੂਲ ਉਡਾਈ। ਸਭਿ ਕੀ ਦ੍ਰਿਸ਼ਟਿ ਬਿਲੋਚਨ ਛਾਈ। ਪੁਰਿ ਕੋ ਪੈਂਰ ਨਿਕਸਿ ਜਬਿ ਗਏ। ਸਕਟ ਤਨਾਰ ਚਲਿਬੇ ਕੌ ਭਏ॥੨੪॥ਆਇ ਸਿਪਾਹੀ ਦੇਖਨਿ ਲਾਗੇ। ਸਤਿਗੁਰੁ ਕੋ ਧਰ ਲਖਨੋ ਨ ਆਗੇ। ਸਭਿਨਿ ਬਿਖੈ ਮਾਚਨੋ ਤਬਿ ਰੌਰਾ। ਇਤ ਉਤ ਖੋਜਤਿ ਭੇ ਸਭਿ ਠੌਰਾ ॥ ੨੫ ॥ ਮਨ ਮਹਿਂ ਮਾਨਨੋਂ ਅਧਿਕ ਅਚੰਭਾ। ਇਹ ਕਿਨਹੂੰ ਬਡਿ ਦੰਭ ਅਰੰਭਾ। ਕੋਤਿਕ ਦੌਰੇ ਜਾਇ ਨਿਹਾਰੇ। ਬੈਲਨ ਸਹਿਤ ਜਿਤਿਕ ਬਨਜਾਰੇ॥ ੨੬॥ ਏਕ ਏਕ ਕੌ ਤਰਜਤਿ ਧਰਿ ਧਰਿ[4]। ਛੋਰਤਿ ਹੇਰਤਿ ਨਿਰਨੈ ਕਰਿ ਕਰਿ[5]। ਤਿਮ ਹੀ ਬ੍ਰਿਖਭ ਛੁਛ ਸਭਿ ਹੇਰੇ। ਅਪਰ ਨਰਨਿ ਖੋਜਤਿ ਫਿਰਿ ਫੇਰੇ ॥ ੨੭ ॥ ਇਮ ਦੇਖਤਿ ਸਕਟਨਿ ਢਿਗ ਆਏ। ਗਿਨਹਿਂ ਏਕ ਕਮਤੀ ਹੁਇ ਜਾਏ। ਗਡਵਾਨਨ ਕੋ ਤਰਜਤਿ ਕਹੈਂ। 'ਤੁਮ ਮਹਿਂ ਏਕ ਸਕਟ ਨਹਿਂ ਲਹੈਂ ॥੨੮॥ ਕਰਸੋ ਨਿਕਾਸਨਿ, ਕਹਾਂ ਦੁਰਾਯੋ? ਤਿਸ ਮਹਿ ਗੁਰ ਕੋ ਧਰ ਤੁਮ ਪਾਯੋ। ਦਿਹੁ ਬਤਾਇ ਨਤੁ ਕੈਦ ਕਰੈਂਗੇ॥ਮਾਰਿ ਮਾਰਿ ਤੁਮ ਪ੍ਰਾਨ ਹਰੈਂਗੇ'॥੨੯॥ਗਾਡੀਵਾਨਨ ਸ਼ਰਧਾ ਧਾਰੀ।–ਗਿਨਹਿਂ ਨ ਜਾਇਂ ਇਨਹੁ ਮਤਿ ਮਾਰੀ–। ਨਿਰਭੈ ਹੁਇ ਕਰਿ ਬਾਕ ਬਖਾਨੈਂ। 'ਬਿਨਾ ਦੋਸ਼ ਕਿਸ ਪ੍ਰਾਨਨਿ ਹਾਨੈ[6]?॥੩੦॥ਹਜ਼ਰਤ ਕੇ ਘਰ ਨਸਾਉਂ ਕਿ ਨਾਂਹੀ। ਕੈਸੇ ਕਰਹਿ ਕੈਦ ਕੇ ਮਾਂਹੀ। ਨਿਕਟਿ ਚਿਰੇ, ਹਮ ਗਏ ਨ ਕਬੋਂ ਹੂੰ। ਦੇਖਿ ਖੋਜ ਲਿਹੁ ਭਾਵਹਿ ਜਬੋਂ ਹੂੰ'॥ ੩੧ ॥ ਗਿਨਹਿਂ ਸਕਟ ਸੋ ਗਿਨੇ ਨ ਜਾਹੀਂ। ਪਿਖਿ ਕਰਿ ਲਖਨੋ–ਸਾਚ ਇਹੁ ਪ੍ਰਾਹੀਂ–। ਪੁਰਿ ਮਹਿਂ ਗਰੀ ਗਰੀ ਫਿਰਿ ਹੇਰੀ। ਪਾਇ ਨ ਖੋਜਿ[7] ਫਿਰੇ ਤਿਸ ਬੇਰੀ ॥ ੩੨ ॥ ਗਡਵਾਨਨ ਸਭਿ ਢਿੰਗ ਬਖਾਨੇ। ਜੋਰਿ ਬ੍ਰਿਖਭ ਲੈ ਸਕਟ ਪਯਾਨੇ। ਸਨੈ ਸਨੈ ਚਲਿ ਕੈ ਤਹਿਂ ਆਏ। ਜਹਿਂ ਬਨਜਾਰੇ ਮਿਲਿ ਸਮੁਦਾਏ[8]॥੩੩॥'ਭਏ ਸਹਾਇਕ ਸਤਿਗੁਰੁ ਆਪੈ। ਕਿਸੀ ਦੁਸ਼ਟ ਕੋ

[1]ਛੁਪਾਂਵਦੇ ਹਨ। [2](ਗੁਰੂ ਜੀ ਨੂੰ) ਸਿਮਰਕੇ। [3]ਹਨੇਰੀ ਤੇ ਬੈਲਾਂ ਨੇ। [4]ਫੜ ਫੜ ਕੇ ਤਾੜਦੇ ਹਨ। [5]ਵੇਖ ਵੇਖ ਤੇ ਯਕੀਨ ਕਰ ਕਰਕੇ ਛਡਦੇ ਜਾਂਦੇ ਹਨ। [6]ਕਿਵੇਂ ਪ੍ਰਾਨ ਨਾਸ਼ ਕਰੋਗੇ ?। ਲਿਖਾਰੀ ਦੀ ਉਕਾਈ ਨੇ 'ਕਿਮ' ਯਾ 'ਕਸ' ਦਾ ਪਾਠ 'ਕਿਸ' ਕਰ ਦਿੱਤਾ ਹੈ। [7]ਖੋਜ ਨਾਂ ਮਿਲਿਆ। [8]ਸਾਰੇ ਮਿਲੇ (ਉਡੀਕ ਰਹੇ ਸਨ)।

ਨਾਂਹਿਨ ਜਾਪੈ[1]। ਤੁਮ ਸਮੀਪ ਲਗਿ ਹਮ ਲੈ ਆਏ।ਛਪਿ ਕਰਿ ਦੇਹੁ ਦਾਗ[2] ਕਿਸ ਥਾਏਂ ॥੩੪॥ ਬਿਲਮ ਕਰਨ ਕੀ ਬਾਤਿ ਨ ਆਛੇ। ਤੁਰਕ ਅਚੰਭੈ ਖੋਜਤਿ ਪਾਛੇ'। ਬਨਜਾਰੇ ਤਤਬੀਰ[3] ਬਿਚਾਰੀ।'ਇਮ ਕੀਜਹਿ ਜਿਮ ਹੈ ਨ ਚਿਨਾਰੀ' ॥੩੫॥ ਛਪਰਨਿ ਕੇ ਘਰਿ ਕਿਤਿਕ ਬਨਾਏ। ਤਿਨ ਮਹਿੰ ਬਸਤ ਹੁਤੇ ਸਮੁਦਾਏ। ਵਸਤੁ ਸਕੇਲ ਨਿਕਾਰੀ ਸਾਰੀ। ਚਿਖਾ ਤਿਨਹੁੰ ਕੇ ਬੀਚ ਉਸਾਰੀ।੩੬। ਨਰ ਗਨ ਮਿਲੇ ਕਾਜ ਤਤਕਾਲਾ। ਕਰਤਿ ਭਏ ਧਰਿ ਭਾਉ ਬਿਸਾਲਾ। ਸਭਿ ਛਪਰਨਿ ਕੋ ਅਗਨਿ ਲਗਾਈ।ਚਿਖਾ ਬੀਚ ਤਹਿੰ ਅਧਿਕ ਜਲਾਈ ॥੩੭॥ ਕਾਸ਼ਟ ਬਹੁਤ ਘ੍ਰਿੱਤ ਗਨ ਡਾਰਾ। ਲਗੀ ਹੁਤਾਸਨ ਲਾਟ ਉਦਾਰਾ। ਅਰਧ ਜਲੀ ਤਬਿ ਰੌਰ ਮਚਾਯੋ। 'ਕਿਨਹੁੰ ਆਨਿ ਇਤ ਅਗਨਿ ਲਗਾਯੋ'।੩੮। ਇਤ ਉਤ ਫਿਰਤਿ ਬੁਝਾਵਤਿ ਮਨੋ। ਦੂਤ ਕਿ ਨੇਰੇ ਸਭਿਨੇ ਸੁਨੋ।ਦੌਰਿ ਦੌਰਿ ਕੇਤਿਕਚਲਿ ਆਏ।ਬੁਝਹਿ ਨਹੀਂ,ਘਰ ਅਧਿਕ ਜਲਾਏ। ੩੯॥ ਈਂਧਨ ਕੋ ਸੰਚੈ ਬਹੁ ਕਰਨੋ। ਕਹਾਂ ਨਿਕਾਸਹਿੰ ਬੀਚ ਸੁ ਜਰਨੋ। ਇਮ ਫਰੇਬ ਸਭਿਹਿਨਿ ਮਹਿੰ ਕਰਕੈ।ਸਸਕਾਰੇ ਸਤਿਗੁਰੂ ਸੁਧਰਿਕੈ[4]॥੪੦॥ ਭਈ ਪ੍ਰਭਾਤਿ ਪੁਸ਼ਪ ਚੁਨਿ ਸੋਊ। ਤਾਂਬੂ ਗਾਗਰੈਂ ਭਰਿ ਕਰਿ ਦੋਊ। ਨੀਵੇਂ ਖਨਨੋ ਸੁ ਖਾਤ[5] ਬਿਸਾਲਾ। ਚਿਖਾ ਥਾਨ ਗਾਡੀ ਤਤਕਾਲਾ॥੪੧॥ ਕੋਇ ਨ ਜਾਨਿ ਸਕਨੋ ਮਤਿ ਹੀਨੇ। ਇਮ ਸਤਿਗੁਰੁ ਸਸਕਾਰਨਿ ਕੀਨੇ। ਘਨੋ ਤਿਹਾਵਲ ਤਬਿ ਕਰਿਵਾਯੋ।ਸਿਖ ਸੰਗਤਿ ਸਭਿ ਮੇਲ ਬਨਾਯੋ॥੪੨॥ ਸ਼ਬਦ ਰਬਾਬੀ ਮਿਲਿ ਤਹਿੰ ਗਾਯੋ। ਕਰਿ ਅਰਦਾਸ ਸਭਿਨਿ ਬਰਤਾਯੋ। ਜੋੜਮੇਲ ਇਮ ਕਰਿ ਸਭਿ ਰੀਤਿ। ਸ਼ਰਧਾ ਧਰਤਿ ਅਧਿਕ ਮਨ ਪ੍ਰੀਤ ॥ ੪੩ ॥ ਚਿਖ ਸਥਾਨ ਪਰ ਛਾਨ[6]ਛਵਾਈ। ਦੀਪ ਜਲਾਵਤਿ ਰਹੇ ਸਦਾਈ। ਹਰਿ ਮੰਦਿਰ ਜਿਮ ਪੁਨਹਿੰ ਉਸਾਰਨੋ। ਸੋ ਪ੍ਰਸੰਗ ਅਬਿ ਨਹੀਂ ਉਚਾਰਨੋ॥੪੪॥ ਕਥਾ ਬਿਖੈ ਅਵਸਰ ਜਹਿੰ ਪਾਊਂ। ਸੋ ਸਭਿ ਨੀਕੀ ਰੀਤਿ ਸੁਨਾਊਂ। ਗੁਰ ਸਿੱਖਨ ਕੋ ਅਧਿਕ ਰਿਝਾਊਂ। ਜਿਸ ਤੇ ਗੁਰ ਮਿਲਿਬੇ ਬਰ ਪਾਊਂ ॥ ੪੫ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ 'ਸ਼੍ਰੀ ਗੁਰੂ ਤੇਗ ਬਹਾਦਰ ਸ਼ਰੀਰ ਸਸਕਾਰਨ' ਪ੍ਰਸੰਗ ਬਰਨਨੰ ਨਾਮ ਸਪਤ ਸ਼ਸ਼ਟੀ ਅੰਸੁ ॥ ੬੭ ॥

੬੯ . [ਔਰੰਗਜ਼ੇਬ ਨੂੰ ਡਰ। ਗੁਰ ਪ੍ਰਤਾਪ ਸੂਰਜ ਦੇ ਰੂਪਕ ਦੀ ਵਜਾਖ਼ਯਾ]।

ਦੋਹਰਾ ॥ ਠੌਰ ਠੌਰ ਰੌਰਾ ਪਰਨੋ 'ਪ੍ਰਥਮ ਸੀਸ ਨਹਿੰ ਪਾਇ। ਲੋਪ ਭਯੋ ਗੁਰ ਧਰ[7] ਅਬਹਿ,ਦੇਖਿ ਰਹੇ ਬਹੁ ਥਾਇੰ' ॥੧॥ਚੌਪਈ॥ ਮੂਢ ਨੁਰੰਗੇ ਢਿਗ ਸੁਧਿ

[1]ਨਹੀਂ ਪਤਾ ਲਗਾ। [2]ਸਸਕਾਰ ਕਰ ਦਿਓ। [3]ਸਲਾਹ। [4]ਚੰਗੀ ਤਰ੍ਹਾਂ। [5]ਟੋਆ [6]ਛੱਪਰੀ। [7]ਧੜ।

ਗਈ।'ਪ੍ਰਥਮ ਸੀਸ ਕੀ ਜੋ ਬਿਧਿ ਭਈ।ਤਿਮ ਹੀ ਧਰ ਧਰਨੀ ਮਹਿੰ ਬਰਸੋ। ਕੈ ਅਕਾਸ਼ ਮਹਿੰ ਊਰਧ ਚਰਸੋ ॥੨॥ ਕਿਸ ਹੂੰ ਤੇ ਕੁਛ ਜਾਇ ਨ ਜਾਨੀ। ਭਯੋ ਲੋਪ ਦੇਖਤਿ ਅਗਵਾਨੀ'।ਸੁਨਿ ਸੁਨਿ ਅਚਰਜ ਕੋ ਤਬਿ ਸ਼ਾਹੁ।ਰਹਸੋ ਬਿਸੂਰਤ ਬਹੁ ਮਨ ਮਾਂਹੁ॥ ੩ ॥ ਕਰਾਮਾਤ ਕਾਮਲ ਬਡ ਅਹੈ। ਤਊ ਨ ਰੰਚ ਦਿਖਾਵਨਿ ਚਹੈ। ਖਰੇ ਸਿਪਾਹੀ ਗਨ ਰਖਵਾਰੇ। ਧਰ ਸਿਰ ਦੁਰੇ[1] ਨ ਕਿਨਹੁੰ ਨਿਹਾਰੇ–॥੪॥ਭਨਹਿੰ ਮੁਲਾਨੇ 'ਜੋ ਦੁਰ ਗਏ।ਤੁਮਹੁੰ ਕਾਜ ਅਪਨੇ ਕਰਿ ਲਏ। ਸ਼ਰ੍ਹਾ ਨ ਮਾਨੀ ਪ੍ਰਾਨ ਬਿਨਾਸੇ। ਅਬਿ ਨਰ ਮਾਨਹਿੰ ਜਥਾ ਪ੍ਰਕਾਸ਼ੇ'[2]॥੫॥ਸਭਿ ਕੋ ਉਰ ਭ੍ਰਮ ਹੋਹਿ ਬਿਸਾਲਾ। ਹੁਕਮ ਅਦੂਲੀ ਤੇ ਅਸ ਹਾਲਾ[3]।ਸਮੁਝਾਯਹੁ ਬਹੁ ਬਾਰਿ ਘਨੇਰੇ।ਨਹਿੰ ਮਾਨਸੋ ਹਠ ਠਾਂਨਿਬਡੇਰੇ॥੬॥ ਸੁਨਿ ਕਰਿ ਭਨਹਿ ਮੂਢ ਚਵਗੱਤਾ। 'ਹਿੰਦੁ ਧਰਮ ਕੀ ਰਾਖੀ ਸੱਤਾ। ਮੋਰ ਮਨੋਰਥ ਭਯੋ ਨ ਸੋਈ।ਕਲਮਾ ਪਠਹਿ ਤੁਰਕ ਜਗ ਹੋਈ'॥੭॥ਜਮਾਦਾਰ ਕੋ ਤਬਹਿ ਬੁਲਾਯਹੁ। ਤਰਜਿ ਕਹਸੋ'ਤੈਂ ਕਸ਼ਾ ਕਰਿ ਆਯਹੁ। ਸਿਰ ਧਰ ਕੀ ਨ ਕਰੀ ਤਕਰਾਈ। ਸਭਿ ਤੇ[4] ਕੋ ਲੈ ਗਯੋ ਚੁਰਾਈ'॥੮॥ਹਾਥ ਜੋਰਿ ਤਿਨ ਗਾਥ ਬੁਝਾਈ। 'ਸੀਸ ਸਮੈਂ ਨਰ ਥੇ ਸਮੁਦਾਈ। ਸਈਯਦ ਅਰੁ ਉਮਰਾਵ ਮੁਲਾਨੇ।ਖਰੇਰਹੇਕੁਛ ਗਯੋ ਨ ਜਾਨੇ॥੯॥ਮਹਾਂ ਫਤੂਰ ਧੁਰ ਜੁਤਿ ਬਾਧੂ। ਬਹੀ ਬੇਗ ਤੇ ਪਿਖਿ ਨ ਸਕਾਧੂ। ਪੁਨ ਬਨਜਾਰਨ ਕੇ ਗਨ ਬੈਲ। ਚਲੈ ਜਾਤਿ ਪਾਵਤਿ ਬਡ ਐਲ[5]॥੧੦॥ਖਰੇ ਸੁਚੇਤ[6] ਸਿਪਾਹੀ ਖਰੇ। ਰਖਵਾਰੀ ਧਰ ਕੇ ਤਰੁ ਤਰੇ[7]। ਛਪਸੋ ਤਬਹਿ ਨਹਿੰ ਕੀਨਿ ਬਿਲੋਕਨਿ। ਸਭਿ ਦਿਸ਼ਿ ਤੇ ਨਰ ਕੀਨੇ ਰੋਕਨਿ ॥੧੧॥ ਰਹੇ ਖੋਜ ਕਸੋਂ ਹੂੰ ਨਹਿੰ ਪਾਯੋ।ਅਜ਼ਮਤ ਸੋਂ ਕੁਛ ਬਸ ਨ ਬਸਾਯੋ'। ਸੁਨਿ ਸੁਨਿ ਹੈਲ ਹੋਤਿ ਉਰ ਸ਼ਾਹੂ। ਤਊ ਨ ਕਹਿ ਸਕਿ ਹੈ ਕਿਸ ਪਾਹੂ ॥੧੨॥ ਰਾਤ ਪ੍ਰਥਿਰਤੀ ਚਿੰਤ ਅਧੀਨਾ।ਰੁਚਿ ਕਰਿ ਖਾਨਾ ਖਾਨ ਨ ਕੀਨਾ। ਜਬਿ ਪ੍ਰਯੰਕ ਪਰ ਪਹੁੰਚਸੋ ਪਾਪੀ। ਹਿਤ ਸੁਪਤਨਿ ਕੋ ਨਿੰਦ੍ਰਾ ਬ੍ਯਾਪੀ ॥ ੧੩ ॥ ਮਤੀਦਾਸ ਜੋ ਗੁਰੂ ਦਿਵਾਨਾ ਪ੍ਰਥਮ ਸ਼ਹੀਦ ਭਯੋ ਤਿਸ ਥਾਨ। ਅਪਰਾਧੀ ਕੋ ਢਿਗ ਚਲਿ ਗਯੋ। ਅਧਿਕ ਕ੍ਰੋਧ ਹਿਰਦੇ ਉਪਜਯੋ ॥ ੧੪ ॥ ਤਊ ਗੁਰੂ ਤੇ ਧਾਰਹਿ ਤ੍ਰਾਸ। ਨਹਿੰ ਪਾਪੀ ਕੋ ਕੀਨਿ ਬਿਨਾਸ਼। ਪਾਟੀ[8] ਤਬਿ ਪ੍ਰਯੰਕ ਕੀ ਗਹੀ। ਡਾਰਸੋ ਉਲਟਿ ਗਿਰਸੋ

[1]ਧੜ ਤੇ ਸਿਰ ਛੁਪ ਗਏ। [2]ਭਾਵ ਜਿਵੇਂ ਤੁਸੀਂ ਕਹੋਗੇ। [3]ਹੁਕਮ ਮੋੜਨ ਤੇ ਐਸਾ ਹਾਲ ਹੁੰਦਾ ਹੈ। [4]ਸਾਰਿਆਂ ਕੋਲੋਂ। [5]ਸ਼ੋਰ, ਰੌਲਾ [ਸੰਸ:, ਇਲਾ=ਬਾਣੀ]। [6]ਤਕੜੇ ਸੁਚੇਤ। [7]ਬ੍ਰਿੱਛ ਦੇ ਹੇਠ ਧੜ ਦੀ ਰਖਵਾਲੀ। [8]ਬਾਹੀ।

ਤਰ ਤਹੀਂ[1] ॥ ੧੫ ॥ ਭੜਭੜਾਇ ਠਾਂਢੋ ਹੁਇ ਗਯੋ। ਸ਼ਬਦ ਸ਼੍ਰਵਨ ਮਹਿੰ ਇਮ ਸੁਨਿ ਲਯੋ। "ਦਿੱਲੀ ਪੁਰ ਮੈਂ ਜੇ ਸੁਪਤੈ ਹੈਂ।ਪ੍ਰਾਨ ਬਿਨਾਸ ਆਪਨੇ ਪੈ ਹੈਂ ॥ ੧੬ ॥ ਵਹਿਰ ਨਗਰ ਤੇ ਨਿਕਸਿ ਸਿਧਾਵੈਂ। ਪਰਾਲਬਧ ਲੌ ਜੀਵਨ ਪਾਵੈਂ।ਬਹੁਰ ਨਰਕ ਮਹਿੰ ਪਾਇ ਸਜ਼ਾਈ।ਗੁਰੂਅਵੱਗਯਾ ਅਧਿਕ ਕਮਾਈ[2] ॥ ੧੭ ॥ ਸੁਨਤਿ ਤ੍ਰਾਸ ਧਰਿ ਦਾਸ ਬੁਲਾਏ। ਖਰੇ ਸਮੀਪ ਕਰੇ ਸਮੁਦਾਏ। ਸੁਧਾ ਕਰਿਵਾਯੋ ਪਰਯੰਕ । ਪੌਢਨੋ ਪੁਨ ਭੈਭੀਤ ਸਸ਼ੰਕ ॥ ੧੮ ॥ ਨੀਂਦ ਨ ਪਾਇ,ਨ ਜੁਟੈ ਬਿਲੋਚਨ । ਨਾਨਾ ਬਿਧਿ ਸੋਚਤਿ ਚਿਤ ਸੋਚਨ। ਹਠ ਤੇ ਕਹਤਿ ਨ ਦੂਜੇ ਪਾਸ।–ਹੋਹਿ ਨ ਹਜੋ ਹਿਯੇ ਇਹ ਤ੍ਰਾਸ[3]–॥੧੯॥ ਜਾਗਤਿ ਸਗਰੀ ਰਾਤਿ ਬਿਤਾਈ । ਖਰੇ ਪਾਹਰੂ ਪ੍ਰਾਤਿ ਸੁ ਆਈ* । ਆਦਿ ਨਿਵਾਜ ਅਨਿਕ ਉਪਚਾਰ । ਕਰਤਿ ਭਯੋ ਮੱਜਨ ਕੋ ਧਾਰਿ ॥੨੦॥ ਬ੍ਰਿੰਦ ਕਲਾਮ ਪਢੀ ਬਹੁ ਬਾਰੀ।ਆਯਹੁ ਉਠਿ ਪੁਨ ਸਭਾ ਮਝਾਰੀ । ਬੀਤਨੋ ਜਥਾ ਦੁਸ਼ਟ ਕੋ ਸੰਗ।ਕਹੌਂ ਬਹੁਰ[4] ਮੈਂ ਅਖਿਲ ਪ੍ਰਸੰਗ॥੨੧॥ ਦਿੱਲੀ ਮਹਿੰ ਨਹਿੰ ਸੁਪਤਨਿ ਪਾਯੋ । ਰਹਨੋ ਵਹਿਰੀ ਹੀ ਉਰ ਭਰਪਾਯੋ । ਇਹਠਾਂ ਦ੍ਵਾਦਸ਼ ਪੂਰਨਿ ਰਾਸ਼ਿ।ਜਿਮ ਰਵਿ ਬਰਤਹਿ ਬਾਰਹਿੰ ਮਾਸ[5] ॥੨੨॥ ਤਿਮ ਸਤਿਗੁਰ ਕੋ ਮਹਿਦ ਪ੍ਰਕਾਸ਼ । ਬਰਨਜੋਂ ਬਰ ਵਿਚ ਦ੍ਵਾਦਸ਼ ਰਾਸਿ । ਏਕ ਰਾਸਿ[6]ਜਿਮ ਸੂਰਜ ਚਲੇ । ਬਹੁਰ ਦੂਸਰੀ ਗਮਨਤਿ ਮਿਲੇ ॥ ੨੩ ॥ ਤਿਮ ਗੁਰਤਾ ਰਥ ਪਰ ਅਸਵਾਰ[7] । ਉਦੈ ਜਗਤ, ਬਿਨਸਜੋ ਅੰਧਕਾਰ। ਗਿਰਾ[8] ਸਮੂਹ ਰਿਸ਼ਮ[9] ਜਿਨ ਕੇਰੀ।ਸਿੱਖੀ ਆਤਪ[10] ਦਿਪਹਿ ਬਡੇਰੀ ॥੨੪॥ ਬ੍ਰਹਮ ਗਯਾਨ ਜਿਨ ਤੇਜ ਬਿਲੰਦ[11]। ਭਗਤਿ ਸੁ ਗਤਿ ਕੋ ਬਸੀ ਮੁਕੰਦ[12]।ਹਿੰਦੂ ਤੁਰਕਨਿ ਪੰਥ ਅਨੇਕਾਕਹੈਂ ਕਹਾਂ ਲਗਿ ਉਡਨਿ ਬਿਬੇਕ[13]॥ ੨੫ ॥ ਗਨ ਕੋ ਚਮਤਕਾਰ ਛਪਿ ਗਯੋ[14]।ਗੁਰ ਪ੍ਰਤਾਪ ਸਭਿ ਊਪਰ[15] ਭਯੋ । ਪ੍ਰੇਮੀ ਸੰਤ ਮਹੰਤ ਅਨੰਤ। ਇਹ ਪੰਕਜ ਜਿਤ ਕਿਤ ਬਿਕਸੰਤਿ[16] ॥੨੬॥ ਤੌਮ ਤੇਜ ਤੁਰਕੇਸ਼ ਤਮੀ-

---

[1]ਓਥੇ ਹੀ ਹੇਠ ਡਿਗ ਪਿਆ। [2]ਗੁਰੂ ਕੀ ਅਵੱਗਯਾ ਤੂੰ)ਬਹੁਤ ਕਮਾਈ ਹੈ।[3]ਇਸ ਦੇ ਹਿਰਦੇ ਵਿੱਚ ਇਹ ਡਰ ਹੈ (ਕਿ ਮੇਰੀ) ਨਿੰਦਾ ਨਾ ਹੋਵੇ। [4]ਫੇਰ ਕਹਾਂਗਾ। [5]ਬਾਰਾਂ ਮਹੀਨਿਆਂ ਵਿਚ। [6]ਇਕ ਰਾਸ਼ੀ ਵਿੱਚ [7](ਸਤਿਗੁਰੂ ਰੂਪੀ ਸੂਰਜ) ਗੁਰਤਾ ਦੇ ਰਥ ਤੇ ਸਵਾਰ ਹੋਕੇ। [8]ਬਾਣੀ। [9]ਕਿਰਨਾਂ (ਗੁਰ ਸੂਰਜ) ਦੀਆਂ। [10]ਸਿੱਖੀ ਰੂਪੀ ਧੁੱਪ। [11]ਬ੍ਰਹਮ-ਗਯਾਨ ਰੂਪੀ ਬੜਾ ਤੇਜ। [12]ਭਗਤੀ ਰੂਪੀ ਚਾਲ ਦੇ ਵਸੀ ਹਨ ਮੁਕਤੀ ਦਾਤੇ (ਗੁਰੂ ਜੀ)। [13]ਤਾਰਿਆਂ ਵਤ ਹਨ ਭਾਰੀ(ਵਿਵੇਕ ਭਾਵ) ਗਿਣਤੀ ਕਿਥੋਂ ਤੱਕ ਕਰਾਂ। [14]ਸਭਨਾਂ ਦਾ ਚਮਤਕਾਰ ਛਪ ਗਿਆ। [15]ਸਾਰਿਆਂ ਦੇ ਉਤੇ ਦੀ। [16]ਇਹ ਕਵਲ (ਵਤ) ਜਿੱਥੇ ਕਿੱਥੇ ਖਿੜ ਰਹੇ ਹਨ। *ਪਾ:–ਬਿਤਾਈ।

ਪਤਿ[1]।ਢੀਕੋ ਪਰਸੋ,ਪ੍ਰਕਾਸ਼ ਭਯੋ ਹਤਿ।ਸ਼ਰ੍ਹਾ ਕੁਚਲਨੀ ਨਿਸ਼ਾ ਬਿਨਾਸ਼ੀ[2]। ਹਿੰਦੂ ਕੋਕ[3]ਪਾਇ ਸੁਖਰਾਸੀ॥੨੭॥ਸਹਿਤ ਮੁਲਾਨੇ ਨੌਰੰਗ ਚੋਰ[4]। ਛੀਨਤਿ ਧਰਮ ਦਰਬ ਕਰਿ ਜੋਰ[5]।ਸੋ ਲੱਜਤਿ ਦਬਕਜੋਂ[6] ਦੁਖ ਭਰਸੋ। ਦਿੱਲੀਪੁਰਿ ਤੇ ਕਾਢਨਿ ਕਰਸੋ॥੨੮॥ਪੀਰ ਚਕੋਰ ਭਏ ਅਨਮਨੇ[7]।ਕੁਮੁਦ ਤੁਰਕ[8]ਮੁਰਝਾਵਤਿ ਘਨੇ।ਬਾਂਗ ਪੁਕਾਰੂ ਜੰਬੁਕ ਮੋਟੇ[9]।ਦੁਰਨਿਲਗੇ ਜਿਤ ਕਿਤ ਚਿਤਖੋਟੇ ॥੨੯॥ਕਾਜ਼ੀ ਪੇਚਕ[10]ਭੇ ਮਤਿ ਅੰਧੇ।ਤੁਸ਼ਨਿ ਹੁਇ ਬੈਠੇ ਜਨੁ ਬੰਧੇ[11]।ਤਮਚਰ[12] ਜਾਤਿ ਅਨਿਕ ਜੇ ਅਹੈਂ।ਸੋ ਉਮਰਾਵ ਆਦਿ ਦੁਖ ਲਹੈਂ॥੩੦॥ਇਮ ਸੂਰਜ ਸ਼੍ਰੀਸਤਿਗੁਰ ਉਦੇ।ਤਮ ਅੱਗਯਾਨ ਸਮੀਪ ਨ ਕਦੇ।ਕਰਾਮਾਤ ਜੁਤਿ ਅਨਿਕ ਅਨੰਦੇ[13]।ਨਾਨਾ ਬਰਨ ਖਿਰੇ ਅਰਬਿੰਦੇ[14]॥੩੧॥ਗਨ ਜੱਗਯਾਸੀ ਭੌਰ ਲੁਭਾਏ।ਮਹਿਦ ਪ੍ਰੇਮ ਮਕਰੰਦਹਿ ਪਾਏ। ਸਿੱਖੀ ਬਹੁ ਸੁਰੀਧਤਾ ਭਈ। ਸਗਰੇ ਜਗਤ ਪਸਰ ਕਰਿ ਗਈ ॥੩੨॥ ਸੱਤਿਨਾਮ ਸਿਮਰਨ ਸ਼ੁਭ ਸਾਰ। ਜਹਿਂ ਕਹਿਂ ਭਯੋ ਪ੍ਰਕਾਸ਼ ਉਦਾਰ। ਜਿਸ ਕੋ ਪਾਇ ਸੁਖੀ ਜਗ ਭਯੋ। ਸਭਿ ਮਹਿਂ ਸੁਜਸੁ ਗੁਰਨਿ ਕੋ ਥਿਯੋ॥੩੩॥ਕਰਸੋ ਗ੍ਰੰਥ ਗੁਰਕੀਰਤਿ ਕੇਰੋ।ਪਠਨ ਸ਼੍ਰਵਨ ਫਲ ਪਾਇ ਬਡੇਰੋ। ਸ਼੍ਰੀ ਸਤਿਗੁਰੁ ਕੇ ਅਨਿਕ ਬਿਲਾਸਾ। ਗੁਪਤ ਬਿਦਤ ਸਭਿ ਹੋਹਿਂ ਪ੍ਰਕਾਸ਼ਾ ॥ ੩੪ ॥ ਅਜਰ ਜਰਨ ਆਦਿਕ ਗੁਨ ਘਨੇ। ਸਭਿ ਕੋ ਜਾਨਹਿਂ,ਬਹੁ ਬਿਧਿ ਭਨੇ। ਸੁਨਹਿ ਅਸੁਤ,ਸੁਤ ਕੋ ਚਿਤ ਬਾਂਛੇ[15]। ਪ੍ਰਾਪਤ ਹੋਇ ਸਹਿਤ ਗੁਨ ਆਛੇ[16]॥੩੫॥ਸੁਨਹਿ ਦਾਰਿਦੀ ਧਨ ਕੋ ਪਾਵੈ। ਸਤਿਗੁਰ ਮਹਿਂ ਸ਼ਰਧਾ ਬਿਰਧਾਵੈ। ਜੁਗ ਲੌਕਨਿ ਕੱਲਯਾਨ ਉਪਾਵੈ।ਸਿੱਖੀ ਕੀ ਬਿਧਿ ਉਰ ਉਪਜਾਵੈ॥੩੬॥ਕਲਮਲ ਬਿਨਸਹਿਂਨਾਮ ਸੁਧਾਵਨ।ਸਨੇ ਸਨੇ ਹ੍ਵੈ ਹੈ ਮਨ ਪਾਵਨ। ਭਗਤਿ ਵਿਰਾਗ ਰਿਦੇ ਉਪਜੰਤਿ। ਸਤਿ ਸੰਗਤਿ ਮਿਲ ਹ੍ਵੈ ਹੈ ਸੰਤ॥੩੭॥ਮੋ ਮਹਿਂ ਸ਼ਕਤਿ ਨ ਹੁਤੀ ਬਿਸਾਲਾ।ਵਧਤਿ ਲਾਲਸਾ ਰਹੀ ਸੁ ਚਾਲਾ[17]।ਅਪਨੀ ਕਥਾ ਆਪ ਬਨਿਵਾਈ[18]। ਦਾਸ ਜਾਨਿ ਮੁਝ

[1]ਨੂਰੰਗੇ ਦਾ ਸਾਰਾ ਤੇਜ ਚੰਦ ਸਮ ਹੈ। [2]ਸ਼ਰ੍ਹਾ ਰੂਪੀ ਖੋਟੀ ਰਾਤ ਬੀਤ ਗਈ। [3]ਹਿੰਦੂ ਰੂਪੀ ਚਕਵੇ। [4]ਮੁਲਾਣਿਆਂ ਸਮੇਤ ਚੋਰ ਨੂਰੰਗਾ। [5]ਧਰਮ ਰੂਪੀ ਧਨ ਜੋਰ ਕਰਕੇ ਖੋਂਹਦਾ ਸੀ। [6]ਸੋ ਸ਼ਰਮਿੰਦਾ। ਹੋਕੇ ਦਬ ਗਿਆ। [7]ਉਦਾਸ ਹੋ ਗਏ [8]ਤੁਰਕਾਂ ਰੂਪੀ ਕਵੀਆਂ। [9]ਮੁਲਾਣੇ ਮੋਟੇ ਗਿਦੜ। [10]ਉਲੂ। [11]ਮਾਨੋ ਬੰਨ੍ਹੇ ਹੋਏ ਹਨ। [12]ਅਨ੍ਹੇਰੇ ਵਿਚ ਵਿਚਰਨ ਵਾਲੇ ਚਾਮ ਚੜਿੱਕਾਂ ਆਦਿ। [13]ਕਰਾਮਾਤ ਸਹਿਤ ਸਿੱਖ ਅਨੇਕਾਂ ਅਨੰਦ ਹੋਏ। [14]ਇਹ ਕਈ ਰੰਗਾਂ ਦੇ ਕਵਲ ਖਿੜੇ ਹਨ। [15]ਪੁਤ੍ਰ ਰਹਤ(ਪੁਰਸ਼) ਪੁੱਤ੍ਰ ਦੀ ਇੱਛਾ ਕਰਕੇ ਸੁਣੇ। [16](ਪੁੱਤ੍ਰ) ਚੰਗੇ ਗੁਣਾਂ ਵਾਲਾ। [17]ਲਾਲਸਾ ਦੀ ਸ਼੍ਰੇਸ਼ਟ ਚਾਲ ਵਧਦੀ ਰਹੀ। [18](ਗੁਰੂ ਜੀ ਨੇ) ਆਪ ਬਨਵਾਈ।

ਦਈ ਬਡਾਈ॥੩੮॥ਸੁਰਸਰਿਸਮਗੁਰ ਕੀਰਤਿਪਾਵਨ।ਜਿਸ ਕੋ ਮਿਲੇਪਾਪ ਗਨ ਜਾਵਨਿ। ਨਿੰਦਕ ਮੂਰਖ ਮਤਸਰ ਧਾਰੀ।ਰਾਸ਼ਭ, ਮਹਿਖ,ਕੋਲ ਸਮ ਭਾਰੀ[1] ॥ ੩੯ ॥ ਖੋਰੂ ਪਾਇ ਕੁਬਚ ਕੋ ਭਾਖੈਂ। ਦੂਖਤਿ ਕਰਨਿ ਗਾਂਦਲੀ ਕਾਖੈ[2]।ਸੋ ਝਖ ਮਾਰਤਿ ਰਹੈਂ ਕੁਪੱਤੇ।ਬਿਗਰਹਿ ਨਹਿ ਕਬਹੂੰ ਰਸ ਅੱਤੇ[3]। ੪੦॥ਸਾਰਦ ਚੰਦ ਬਦਨ ਬਰ ਸਾਰਦ[4]। ਬੰਦੌਂ ਪਦ ਅਰਬਿੰਦਨਿ ਸਾਰਦ[5] । ਪਾਰਬ੍ਰਹਮ ਸਤਿਗੁਰ ਦਸ ਧਨਾਇ।ਬੰਦੌਂ ਬਾਰਿ ਬਾਰਿ ਸਿਰ ਨਨਾਇ।੪੧॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਾਦਸ਼ ਰਾਸੇ ਕਵਿ ਸੰਤੋਖ ਸਿੰਘ ਬ੍ਰਿਚਤਾਯਾਂ ਭਾਖਾਯਾਂ ਨਵਮ ਗੁਰੂ 'ਸ਼੍ਰੀ ਤੇਗ ਬਹਾਦਰ ਪ੍ਰਸੰਗ' ਬਰਨਨੰ ਨਾਮ ਅਸ਼ਟ ਸ਼ਸ਼ਟੀ ਅੰਸੁ ॥ ੬੯ ॥

ਇਤਿ ਦ੍ਵਾਦਸ਼ ਰਾਸ਼ਿ ਸਮਾਪਤੰ ਮਸਤ ਸ਼ੁਭ ਮਸਤ ॥

ਰਾਸਿ ਬਾਰ੍ਹਵੀਂ ਸਮਾਪਤਿ ਹੋਈ ॥



[1]ਗਧੇ, ਮੱਝੀਆਂ, ਸੂਰਾਂ ਵਰਗੇ ਭਾਰੀ (ਮੂਰਖ ਹਨ ਓਹ)। [2]ਕੀਰਤੀ ਨੂੰ ਦੂਖਿਤ ਕਰਨਾ (ਏਹ ਕਥਾ ਰੂਪੀ ਗੰਗਾ ਨੂੰ) ਗੰਧਲੀ ਕਰਨਾਂ ਚਾਹੁੰਦੇ ਹਨ। [3]ਪਰ ਅਤਿ ਰਸ (ਵਾਲੀ ਕਥਾ) ਨਹੀਂ ਵਿਗੜੇਗੀ ਭਾਵ ਮੈਂ ਨਹੀਂ ਵਿਗੜਨ ਦਿਆਂਗਾ। (ਅ) ਪਰੰਤੂ ਅਤਯੰਤ ਰਸ ਵਾਲੇ (ਪ੍ਰੇਮੀ) ਕਦੇ ਵੀ ਨਹੀਂ ਵਿਗੜਦੇ (ਭਾਵੇਂ ਇਰਖਾਲੂ ਝਖ ਮਾਰਦੇ ਰਹਿਣ)। [4]ਸਰਦ ਰੁਤ ਦੇ ਚੰਦ ਵਰਗਾ ਸ੍ਰੇਸ਼ਟ ਤੇ ਉੱਜਲ ਮੁਖ ਹੈ (ਜਿਸ ਸ਼ਾਰਦਾ ਦਾ)। [5](ਤਿਸ) ਸਰਸ੍ਵਤੀ ਦੇ।

੧ ਓ ਸਤਿਗੁਰ ਪ੍ਰਸਾਦਿ ॥ ੧ ਓ ਸ਼੍ਰੀ ਵਾਹਿਗੁਰੂ ਜੀ ਕੀ ਫਤਹ ॥

ਅਰਥਾਂ ਲਈ ਦੇਖੋ ਰਾਸ ੩ ਦੇ ਆਦਿ ਵਿੱਚ ।

ਸ਼੍ਰੀ ਭਗਵਤੀ ਜੀ ਸਹਾਇ ॥

[ਭਗਵਤੀ=ਭਗਉਤੀ=ਤਲਵਾਰ ਦਾ ਨਾਮ ਹੈ, ਯਥਾ:-'ਲਏ ਭਗਉਤੀ ਦੁਰਗਾਸਾਹ' । (ਅ) ਵਾਹਿਗੁਰੂ ਜੀ ਦਾ ਤੇਜ । ਯਥਾ 'ਪ੍ਰਥਮ ਕਾਲ ਸਭ ਜਗ ਕੋ ਤਾਤਾ ॥ ਤਾਂਤੇ ਭਯੋ ਤੇਜ ਸ਼ਿਖਜਾਤਾ ॥ ਸੋਈ ਭਵਾਨੀ ਨਾਮ ਕਹਾਈ' । (ੲ) ਵਾਹਿਗੁਰੂ ਵਿੱਚ ਲਿੰਗ ਭੇਦ ਨਹੀਂ, ਇਸ ਕਰਕੇ ਭਗਵਤ, ਭਗਵਤੀ ਉਸੇ ਦੇ ਨਾਮ ਹਨ ।]

ਅਰਥ-ਸ਼੍ਰੀ ਸਾਹਿਬ ਜੀ ਸਹਾਇ ।

ਸੂਚਨਾ-ਸ਼ਾਰਦਾ ਦਾ ਮੰਗਲ ਅਗੇ ਅੰਕ ੨ ਵਿੱਚ ਕਰਦੇ ਹਨ ਇਸ ਕਰਕੇ ਏਥੇ ਮੁਰਾਦ ਤਲਵਾਰ ਤੋਂ ਹੀ ਜਾਪਦੀ ਹੈ ।

ਅਥ ਰੁਤ ਪ੍ਰਥਮ ਸ਼੍ਰੀ ਕਲਗ਼ੀਧਰ ਪ੍ਰਬੰਧ ਕਥਨੰ ।

{ਪ੍ਰਬੰਧ=ਸਾਹਿਤਜ ਰਚਨਾ, ਖਾਸਕਰ ਕਾਵਜ ਰਚਨਾ । ਕਾਵਜ ਨਿਬੰਧ ।}

ਅਰਥ-ਹੁਣ ਸ਼੍ਰੀ (ਸਤਿਗੁਰੂ ਸਾਹਿਬ ਗੁਰੂ ਗੋਬਿੰਦ ਸਿੰਘ ਜੀ) ਕਲਗ਼ੀਧਰ (ਮਹਾਰਾਜ ਦੇ ਇਤਿਹਾਸ ਦਾ) ਕਾਵਜ ਨਿਬੰਧ ਪ੍ਰਥਮ ਰੁਤ ਵਿਚ ਕਥਨ ਕਰਦਾ ਹਾਂ ।

੧ ਇਸ਼ਟ ਦੇਵ-ਸ਼੍ਰੀ ਅਕਾਲ ਪੁਰਖ-ਮੰਗਲ ।

ਦੋਹਰਾ ॥ ਤੀਨੋ ਕਾਲ ਅਲਿਪਤ ਰਹਿ ਖੋਜੈਂ ਜਾਂਹਿ ਪ੍ਰਬੀਨ ।
ਬੀਨਤਿ ਸਚਿਦਾਨੰਦ ਤੈ ਜਾਨਹਿ ਮਰਮ ਰਤੀ ਨ ॥ ੧ ॥

[ਅਲਿਪਤ=ਅਸੰਗ । ਜੋ ਲਿਪਾਯਮਾਨ ਨਾ ਹੋਵੇ, ਨਿਰਲੇਪ ।
ਪ੍ਰਬੀਨ=ਚਤੁਰ ਪੁਰਸ਼, ਲਾਇਕ । ਬੀਨਤਿ=ਵਿੱਤੋਂ ਵਿੱਤ ਕਰਦੇ ਹਨ । ਇਹ ਨਹੀਂ, ਇਹ ਹੈ, ਇਉਂ ਵਿਚਾਰ ਦੁਆਰਾ ਉਸਦੇ ਸਰੂਪ ਲੱਛਣਾ ਨੂੰ ਛਾਂਟ ਲੈਂਦੇ ਹਨ, ਭਾਵ ਜਾਣ ਲੈਂਦੇ ਹਨ ।
ਮਰਮ=ਭੇਤ ।]

ਅਰਥ-ਜਿਸ ਨੂੰ ਪ੍ਰਬੀਨ ਲੋਕ ਖੋਜਦੇ ਹਨ (ਪਰ ਓਹ) ਤਿੰਨਾਂ ਕਾਲਾਂ ਵਿਚ ਅਲਿਪਤ ਰਹਿੰਦਾ ਹੈ, (ਹਾਂ ਪ੍ਰਬੀਨ ਉਸ ਨੂੰ) ਸਤ ਚਿਤ ਆਨੰਦ ਤੇ ਪਦਾਂ ਦਾ ਲਕਸ਼ (ਤਾਂ)

ਵਿੱਤ੍ਰੇਕ ਕਰ ਲੈਂਦੇ ਹਨ, (ਪਰ ਉਸ ਦਾ) ਭੇਦ ਰਤੀ ਭਰ ਨਹੀਂ ਜਾਣਦੇ।

ਭਾਵ–ਪ੍ਰਬੀਨਾਂ ਦੀ ਖੋਜ ਮਨ ਬੁੱਧੀ ਨਾਲ ਹੁੰਦੀ ਹੈ ਵਾਹਿਗੁਰੂ ਮਨ ਬੁੱਧੀ ਤੋਂ ਪਰੇ ਹੈ, ਵਿਕਾਰ ਤੋਂ ਅਲੇਪ ਹੈ ਇਸ ਕਰਕੇ ਓਹ ਐਸੇ ਸਰੂਪ ਵਾਲਾ ਨਹੀਂ ਜੋ ਮਨ ਬੁੱਧੀ ਦਾ ਵਿਸ਼ਾ ਹੋ ਸਕੇ, ਸੋ ਪ੍ਰਬੀਨਾਂ ਦੀ ਖੋਜ ਉਸ ਨੂੰ ਪਾ ਨਹੀਂ ਸਕਦੀ। ਹਾਂ, ਪ੍ਰਬੀਨਾਂ ਨੇ ਐਉਂ ਬੀਨ ਬੀਨ ਕੇ ਕਿ ਓਹ ਆਹ ਬੀ ਨਹੀਂ ਆਹ ਬੀ ਨਹੀਂ,ਕਰਦਿਆਂ ਇਥੇ ਆ ਗਏ ਹਨ ਕਿ ਉਹ 'ਸਤਿ ਚਿਤ ਆਨੰਦ' ਪਦਾਂ ਦਾ ਲਕਸ਼ ਹੈ, ਕਿਉਂਕਿ ਇਹ ਸਰੂਪ ਜੋ ਜਾਣਦਾ ਹੈ ਸੋ ਦੇਸ਼ ਕਾਲ ਤੋਂ ਪਰੇ, ਇੱਛਾ, ਵਿਕਾਰ, ਲਿਪਾਇਮਾਨਤਾ ਤੋਂ ਖਾਲੀ ਸ਼ੁੱਧ ਸਰੂਪ ਉਸ ਦਾ ਸਹੀ ਹੁੰਦਾ ਹੈ। ਇਉਂ ਸਹੀ ਤਾਂ ਕਰ ਲਿਆ ਪਰ ਉਸ ਦੇ ਭੇਤ ਦਾ ਪਤਾ ਨਾਂ ਲਗਾ, ਕਿਉਂਕਿ ਭੇਤ ਲੈਣ ਵਾਲੀ ਮਨ ਬੁਧੀ ਤਾਂ ਓਥੇ ਅੱਪੜਦੀ ਨਹੀਂ। ਮਨ ਬੁੱਧੀ ਦੇਸ਼ ਕਾਲ ਵਿਚ ਹਨ ਤੇ ਓਹ ਅਦੇਸ਼ ਅਕਾਲ ਹੈ।

ਤਾਰ ਤਮਹਿ ਰਮ ਇਕ ਸਮਹਿ ਪਾਰਬ੍ਰਹਮ ਬਿਸਤਾਰ।
ਤਾਰਤਿ ਗੁਰੂ ਜਨਾਇ ਜਿਸ ਮੋਹ ਬਿਸ਼ਖ ਬਿਸਤਾਰ॥ ੨॥

ਤਾਰ ਤਮਹਿ=ਛੋਟੇ ਵੱਡਿਆਂ ਵਿੱਚ। ਇਕ ਸਮਹਿ=ਇਕੋ ਜੇਹਾ।
ਬਿਸਤਾਰ=ਵਿਸਤਾਰ, ਫੈਲਾਉ। (ਅ ਬਿਸ ਤਾਰ=ਵਿੱਸ ਉਤਾਰਕੇ।

ਅਰਥ–(ਉਹ) ਪਾਰਬ੍ਰਹਮ (ਜਗਤ ਰੂਪੀ ਵਿਸਥਾਰ=) ਫੈਲਾਉ ਕਰਕੇ ਛੋਟਿਆਂ ਵੱਡਿਆਂ ਵਿਚ ਇਕੋ ਜਿਹਾ ਵਿਆਪ ਰਿਹਾ ਹੈ। ਜਿਸ ਕਿਸੇ ਨੂੰ ਗੁਰੂ ਜੀ (ਇਹ ਪਾਰਬ੍ਰਹਮ) ਜਣਾ ਦਿੰਦੇ ਹਨ ਉਸ ਨੂੰ ਮੋਹ ਤੇ ਵਿਸ਼ਿਆਂ ਦੇ (ਸਮੁੰਦਰ ਵਰਗੇ) ਫੈਲਾਉ ਤੋਂ ਤਾਰ ਦਿੰਦੇ ਹਨ।

ਹੋਰ ਅਰਥ–੨. ਜਿਸ ਨੂੰ ਗੁਰੂ ਜੀ (ਪਾਰਬ੍ਰਹਮ) ਜਣਾ ਦੇਂਦੇ ਹਨ ਉਸ ਦੇ ਮੋਹ ਤੇ ਵਿਸ਼ਿਆਂ ਦੀ ਵਿੱਸ ਉਤਾਰ ਕੇ (ਉਸ ਨੂੰ) ਪਾਰ ਕਰ ਦੇਂਦੇ ਹਨ।

ਭਾਵ–ਜੋ ਅਲਿਪਤ ਹੈ, ਜਿਸ ਦਾ ਭੇਦ ਪਤਾ ਨਹੀਂ, ਜੋ ਸਤ ਚਿਤ ਅਨੰਦ ਪਦ ਦਾ ਲੱਖ ਹੈ, ਇੰਨਾਂ ਅਸੰਗ ਹੋਕੇ ਜੋ ਫੇਰ ਜਗਤ ਵਿਚ ਰਮ ਰਿਹਾ ਹੈ, ਗੁਰੂ ਵਿਚ ਸ਼ਕਤੀ ਹੈ ਕਿ ਜਿਸ ਨੂੰ ਚਾਹੇ ਉਪਰ ਕਿਹਾ ਪਰਮਾਤਮਾ ਜਣਾ ਦੇਵੇ, ਐਸਾ ਪੁਰਖ ਫਿਰ ਵਿਸ਼ਯਾਂ ਤੋਂ ਛੁੱਟਕੇ ਸਦ ਗਤੀ ਨੂੰ ਪਹੁੰਚਦਾ ਹੈ।

੨. 'ਕਵਿ-ਸੰਕੇਤ ਮਿਰਯਾਦਾ' ਦਾ ਮੰਗਲ।

ਸ੍ਰੈਯਾ॥ ਸਾਰਦ ਬਾਰਦ ਕੀ ਕਰਿ ਭਾ ਰਦ, ਪਾਰਦ ਨਾਰਦ ਰੰਗ ਬਿਸਾਰਦ।
ਸਾਰਦ ਚੰਦ੍ ਮੁਖੀ ਦੁਤਿ ਸੁੰਦਰ, ਸ਼੍ਰੀ ਗੁਨ ਸੁੰਦਰ ਬੁਧਿ ਉਦਾਰਦ।
ਦਾਰਿਦ ਦੁੰਦ ਬਿਲੰਦ ਨਿਕੰਦ ਅਨੰਦ ਅਦਾਰਿਦ ਦੀਹ ਬਿਚਾਰਦ।
ਚਾਰੁ ਦਯਾ ਨਿਧਿ ਕੇ ਪਗ ਪੰਕਜ ਬੰਦਨ ਨਾਮ ਜਪੌਂ ਬਰ ਸ਼ਾਰਦ॥ ੩॥

ਸਾਰਦ ਬਾਰਦ=ਸਰਦ ਰੁੱਤ ਦੇ ਬੱਦਲ। ਭਾਰਦ=ਭਾ ਰਦ=ਸ਼ੋਭਾ
ਮਾਤ (ਕਰਨ ਵਾਲਾ) (ਅ) ਦੰਦਾਂ ਦੀ ਸ਼ੋਭਾ।

ਬਿਸਾਰਦ=ਚਤੁਰ, ਪ੍ਰਸਿੱਧ, ਸ੍ਰੇਸ਼ਟ। ਸਾਰਦ ਚੰਦ੍ ਮੁਖੀ=ਸਰਦ ਰੁਤ ਦੇ ਚੰਦ੍ਰਮਾ ਵਰਗੇ ਮੁੱਖ ਵਾਲੀ। ਬੁੱਧਿ ਉਦਾਰਦ= ਉਦਾਰ ਸੁੱਧੀ ਦੀ ਦਾਤੀ [ਉਦਾਰ + ਦ]। ਦਾਰਿਦ=ਦਰਿੱਦ੍। ਦੁੰਦ=ਦੁੱਖ। ਅਦਾਰਿਦ=ਦਰਿਦ੍ ਰਹਿਤ ਦਸ਼ਾ। ਸੰਪਦਾ ਵਾਲੀ ਹਾਲਤ, ਖੁਸ਼ਹਾਲੀ। [ਅ+ਦਾਰਿਦ]। ਦੀਹਿ ਬਿਚਾਰਦ=ਡੂੰਘੀ ਵਿਚਾਰ ਦੀ ਦਾਤੀ। [ਬਿਚਾਰ + ਦ]। ਸਾਰਦ=ਸਰਸ੍ਵਤੀ।

ਅਰਥ–ਸਰਦ ਰੁੱਤ ਦੇ ਬੱਦਲ* ਦੀ ਸ਼ੋਭਾ ਨੂੰ ਮਾਤ ਕਰਨ ਵਾਲਾ, ਪਾਰੇ ਤੇ ਨਾਰਦ (ਵਰਗਾ) ਪ੍ਰਸਿੱਧ (ਉੱਜਲ) ਹੈ ਰੰਗ ਜਿਸਦਾ (ਤੇ) ਸਰਦ ਰੁਤ ਦੇ ਚੰਦ੍ਰਮਾਂ (ਵਰਗੀ) ਜਿਸ ਦੇ ਸੁੰਦਰ ਮੁਖ ਦੀ ਸ਼ੋਭਾ ਹੈ, ਜੋ ਸ੍ਰੇਸ਼ਟ ਤੇ ਸੁੰਦਰ ਗੁਣਾਂ ਵਾਲੀ ਉਦਾਰ ਬੁਧੀ ਦੀ ਦਾਤੀ ਹੈ, (ਜੋ) ਵੱਡੇ (ਵੱਡੇ) ਦਲਿੱਦ੍ਰਾਂ ਤੇ ਦੁਖਾਂ ਨੂੰ ਨਾਸ਼ ਕਰਕੇ ਅਨੰਦ ਖੁਸ਼ਹਾਲੀ ਤੇ ਡੂੰਘੀ ਵਿਚਾਰ ਦੀ ਦਾਤੀ ਹੈ। (ਐਸੀ) ਦਯਾ ਦੀ ਸਮੁੰਦਰ (ਸ਼ਾਰਦਾ) ਦੇ ਸੁਹਣੇ ਚਰਨ ਕਵਲਾਂ ਤੇ ਨਮਸਕਾਰ ਕਰਕੇ (ਉਸਦਾ) ਸ੍ਰੇਸ਼ਟ ਨਾਮ 'ਸਾਰਦਾ' ਉਚਾਰਦਾ ਹਾਂ। (ਭਾਵ, ਹੇ ਸਾਰਦਾ ਮੈਨੂੰ ਭੀ ਅਨੰਦ, ਖੁਸ਼ਹਾਲੀ ਤੇ ਡੂੰਘੀ ਵਿਚਾਰ ਦਿਓ)।

੨. ਇਸ੍ ਗੁਰੁ–ਸ਼੍ਰੀ ਗੁਰੂ ਨਾਨਕ ਦੇਵ ਜੀ–ਮੰਗਲ।

ਚਿੱਤ੍ਰਪਦਾ ਛੰਦ ॥

ਮਾਰ ਮਨਿੰਦ ਬਿਕਾਰਨਿ ਬ੍ਰਿੰਦ ਬਿਲੰਦ ਖਗਿੰਦ ਬਲੀ ਸਮ ਮਾਰਿ।
ਮਾਰ, ਹੰਕਾਰਹਿੰ, ਕ੍ਰੋਧਹਿੰ, ਲੋਭਹਿੰ, ਮੋਹ ਸਮੂਲਹਿੰ ਦੇਤਿ ਉਪਾਰਿ।
ਪਾਰ ਕਰੇ ਨਿਜ ਸੇਵਕ ਕੇ ਗਨ ਦੇ ਧਨ ਕੋ ਸਤਿਨਾਮ, ਉਦਾਰ।
ਦਾਰੁਨ ਦੂਤ ਤਜੈਂ ਸੁਨਿ ਨਾਮ ਨਮੋ ਗੁਰ ਨਾਨਕ ਕਾਲੁ ਕੁਮਾਰ ॥ ੪ ॥

ਮਾਰ ਮਨਿੰਦ=ਸਰਪਾਂ ਵਰਗੇ। ਸਰਪਾਂ ਰੂਪੀ। ਖਗਿੰਦ=ਗਰੁੜ। ਮਾਰਿ=ਮਾਰ ਦਿੰਦੇ ਹਨ। ਮਾਰ=ਕਾਮ। ਸਮੂਲਹਿੰ ਮੁੱਢੋਂ ਹੀ। ਦੇਤਿ ਉਪਾਰਿ=ਉਖਾੜ ਦਿੰਦੇ ਹਨ। ਪੁੱਟਦੇ ਹਨ। ਕਾਲੁ ਕੁਮਾਰ=ਕਾਲੂ+ਕੁਮਾਰ=(ਬਾਬਾ)ਕਾਲੂ ਜੀ ਦੇ ਸਪੁੱਤ੍ਰ। (ਅ) ਕਾਲ + ਕੁ + ਮਾਰ=ਕਾਲ ਨੂੰ ਮਾਰ ਦੇਣ ਵਾਲੇ।

ਅਰਥ–(ਜੋ) ਸਾਰੇ ਵਿਕਾਰਾਂ ਰੂਪੀ ਸਰਪਾਂ ਨੂੰ ਵੱਡੇ ਬਲੀ ਗਰੁੜ ਵਤ ਮਾਰ ਦਿੰਦੇ ਹਨ ਤੇ ਕਾਮ ਨੂੰ, ਹੰਕਾਰ ਨੂੰ, ਕ੍ਰੋਧ ਨੂੰ, ਲੋਭ ਨੂੰ, ਮੋਹ ਨੂੰ ਜੜ੍ਹਾਂ ਤੋਂ ਹੀ ਪੁੱਟ ਸੁਟਦੇ ਹਨ। (ਅਤੇ ਜੋ ਐਸੇ) ਉਦਾਰ ਹਨ ਕਿ (ਉਨ੍ਹਾਂ ਨੇ) ਆਪਣੇ ਸੇਵਕਾਂ ਦੇ ਪੂੰਜ ਹੀ ਸਤਿਨਾਮ (ਰੂਪੀ) ਧਨ ਦੇਕੇ (ਭੈਸਾਗਰ ਤੋਂ) ਪਾਰ ਕਰ ਦਿੱਤੇ (ਤੇ) ਜਿਨ੍ਹਾਂ ਦਾ ਨਾਮ ਸੁਣਕੇ ਭਜਾਨਕ (ਜਮ ਦੇ) ਦੂਤ ਛੱਡ ਜਾਂਦੇ ਹਨ (ਐਸੇ ਸ਼੍ਰੀ) ਗੁਰੂ ਨਾਨਕ ਦੇਵ ਜੀ ਕਾਲੂ ਕੁਮਾਰ ਨੂੰ ਮੇਰੀ ਨਮਸਕਾਰ ਹੈ।

*ਸਰਦ ਰੁਤ ਦਾ ਬੱਦਲ ਅਕਸਰ ਚਿੱਟਾ ਹੁੰਦਾ ਹੈ।

੪. ਇਸ੍ਟ ਗੁਰੁ—ਸ਼੍ਰੀ ਗੁਰੂ ਅੰਗਦ ਦੇਵ ਜੀ—ਮੰਗਲ।

ਸ੍ਵੈਯਾ ॥

ਜਰਜਾਇ ਨਹੀ ਕਿਸ ਤੇ ਅਜਰੀ ਅਸ ਪਾਇ ਗਏ ਸਗਰੀ ਉਰ ਮੈਂ ਜਰ।
ਜਰਬੇ ਜਿਨਕੀ ਅਵਿਲੋਕ ਜਰਾਇਕ ਦੂਰ ਕਰੀ ਗਨ ਦੇਖਨਿ ਕੀ ਜਰ।
ਜਰਤੇ ਬਿਸ਼ਯਾਗਨਿ ਮੈਂ ਜਨ ਜੇ ਸ਼ਰਨਾਗਤ ਹੀ ਜਲ ਨਾਮ ਰਿਦੈ ਜਰ।
ਜ਼ਰ ਗ਼ਜ਼ਾਨ ਦਯੋ ਹਰਿ ਦਾਰਿਦ ਮੋਹ,ਨਮੋਗੁਰ ਅੰਗਦ ਹੈਂਨਿਤ ਹਾਜ਼ਰਾਪ।

ਜਰਜਾਇ ਨਹੀਂ=ਜੋ ਜਰੀ ਨਾਂ ਜਾਏ। ਅਜਰੀ=ਨਾਂ ਜਰੀ ਜਾ ਸਕਣ ਵਾਲੀ। ਗਏ.....ਜਰ=ਸਹਾਰ ਗਏ। ਜਰਬੇ=ਜ਼ਰਬ, ਠੁਹਕਰ। 'ਨਜ਼ਰ ਦੀ ਠੁਹਕਰ' ਕਹਿਕੇ ਕਵਿਜੀਨੇ ਕਮਾਲ ਦੀ ਨਜ਼ਾਕਤ ਦਿਖਾਈ ਹੈ। (ਅ) ਸਹਾਰਨ ਸ਼ਕਤੀ। ਜਰਾਇਕ=ਜ਼ਰਾ ਕੁ। ਥੋੜੀ ਜਿਹੀ। ਜਰ=ਜੜ। ਜਰਤੇ=ਸੜਦੇ। ਬਿਸ਼ਯਾਗਨਿ=ਵਿਸ਼ਯ ਰੂਪੀ ਅਗਨੀ। ਜਰ=ਜੀਰਨਾ। ਸਿੰਜਰਨਾ, ਸਿੰਚਨਾ। ਜ਼ਰ=ਧਨ। ਨਿਤ ਹਾਜ਼ਰ=ਜੋ ਨਿਤ ਹਾਜ਼ਰ ਹੋਣ। (ਅ) ਜੋ ਸਿੱਖਾਂ ਦੇ ਸਮੀਪ ਰਹਿੰਦੇ ਹਨ।

ਅਰਥ—ਐਸੀ ਅਜਰ(ਵਸਤੂ)ਨੂੰ ਜੋ ਕਿਸੇ ਤੋਂ ਜਰੀ ਨਾ ਜਾਵੇ,ਪ੍ਰਾਪਤ ਕਰਕੇ,ਸਾਰੀ ਰਿਦੇ ਵਿਚ ਜਰ ਗਏ, ਜਿਨ੍ਹਾਂ ਦੀ ਜ਼ਰਾ ਜਿੰਨੀ ਤੱਕਣੀ ਦੀ ਠੁਹਕਰ ਨੇ (ਰੋਗੀਆਂ ਦੇ) ਸਭਿ ਦੇਖਾਂ ਦੀ ਜੜ੍ਹ ਹੀ ਦੂਰ ਕਰ ਦਿੱਤੀ, (ਤੇ) ਜੋਹੜੇ ਦਾਸ ਵਿਸ਼ਿਆਂ ਰੂਪੀ ਅਗਨਿ ਵਿਚ ਸੜਦੇ ਸਨ, ਸ਼ਰਨੀ ਆਉਂਦਿਆਂ ਹੀ ਨਾਮ ਰੂਪੀ ਜਲ (ਉਨ੍ਹਾਂ ਦੇ ਸੜਦੇ)ਰਿਦਿਆਂ ਵਿਚ ਸਿੰਚਿਆ (ਤੇ ਉਨ੍ਹਾਂ ਦਾ) ਮੋਹ (ਰੂਪੀ) ਦਰਿੱਦ੍ਰ ਗਜ਼ਾਨ (ਰੂਪੀ) ਧਨ ਦੇ ਕੇ ਨਾਸ਼ ਕੀਤਾ (ਐਸੇ ਸ਼੍ਰੀ) ਗੁਰ ਅੰਗਦ ਦੇਵ ਜੀ ਨੂੰ ਨਮਸਕਾਰ (ਕਰਕੇ ਮੈਂ ਬਿਨਯ ਕਰਦਾ ਹਾਂਕਿ ਓਹ ਮੇਰੇ)ਸਦਾ ਹਾਜ਼ਰ ਹੋਣ,(ਭਾਵ ਮੈਂ ਸਦਾ ਉਨ੍ਹਾਂਦੀ ਹਜ਼ੂਰੀ ਨੂੰ ਅਨੁਭਵਕਰਾਂ)।

ਹੋਰ ਅਰਥ—(੨. ਸਤਰ) ਜਿਨ੍ਹਾਂ ਵਿਚ ਜ਼ਰਾ ਕੁ ਭੀ ਸਹਾਰਨ ਸ਼ਕਤੀ ਆਪ ਨੇ ਦੇਖ ਲਈ (ਉਨ੍ਹਾਂ ਦੇ) ਸਾਰੇ ਦੋਖਾਂ ਦੀ ਜੜ੍ਹ ਹੀ ਦੂਰ ਕਰ ਦਿੱਤੀ।

ਭਾਵ—ਦੂਸਰੀ ਤੁਕ ਵਿੱਚ ਇਸ਼ਾਰਾ ਹੈ ਗੁਰੂ ਅੰਗਦ ਜੀ ਦੀ ਉਸ ਸ਼ਕਤੀ ਵਲ ਕਿ ਅੰਮ੍ਰਿਤ ਵੇਲੇ ਸਮਾਧੀ ਤੋ ਉੱਠਕੇ ਉਨ੍ਹਾਂ ਦੀ ਨਜ਼ਰ ਜਿਸ ਰੋਗੀ ਪਰ ਪੈਂਦੀ ਸੀ ਸੋ ਰਾਜ਼ੀ ਹੋ ਜਾਂਦਾ ਸੀ। ਰੋਗਾਂ ਦਾ ਮੂਲ ਦੋਖ (=ਪਾਪ) ਹਨ ਸੋ ਆਪ ਉਨ੍ਹਾਂ ਦੇ ਪਾਪ ਬਖਸ਼ ਦੇਂਦੇ ਸਨ, ਇਹ ਸਰੀਰਕ ਰੋਗ ਵੱਲ ਕੀਤੇ ਤੇ ਅਗਲੀ ਤੁਕ ਵਿਚ ਮਾਨਸਿਕ ਰੋਗਾਂ ਦੇ ਰਾਜ਼ੀ ਕਰਨ ਦਾ ਜ਼ਿਕਰ ਹੈ।

੫. ਇਸ੍ਟ ਗੁਰੁ—ਸ਼੍ਰੀ ਗੁਰੂ ਅਮਰਦਾਸ ਜੀ—ਮੰਗਲ।

ਚਿੱਤ੍ਰਪਦਾ ਛੰਦ ॥ ਡਾਰਤਿ ਜੋ ਬਿਘਨਾਂ ਗਨ ਕੋ ਤਿਨ ਕੋ ਤਤਕਾਲਹਿ ਦੇਤਿ ਬਿਡਾਰਿ।ਡਾਰ ਦੁਬਿੰਸਤਿ ਭੇ ਜਗ ਮੈਂ ਸਭਿ ਕੇ ਗੁਰ ਮੂਲ ਕਿਧੌ ਵਿਸਤਾਰ।

ਤਾਰਨ ਕੋ ਜਨ,ਕੋ ਗਨ ਕੋ ਸਤਿਨਾਮ ਦਿਯੋ ਸੁ ਕਰੈ ਭਵ ਪਾਰ।
ਪਾਰਤਿ ਸਿੱਖਨਿ ਭੁੱਲਨਿ ਭੂਖਨ ਪੂਖਨ ਜਨੋਂ ਤਮ ਦੂਖਨ ਡਾਰਿ ॥੬॥

ਡਾਰਤਿ=ਪਾਉਣੇ ਵਾਲੇ। (ਅ) ਖਿਲਾਰਨ ਵਾਲੇ।
ਬਿਘਨਾਂ ਗਨ=ਸਮੂਹ ਵਿਘਨ ਕਾਮ ਕ੍ਰੋਧ ਆਦਿ(ਅ)ਵਿਘਨਾਂ ਰੂਪੀ ਅਗਨੀ।
ਬਿਡਾਰ=ਨਾਸ਼। ਡਾਰ=ਡਾਲ, ਟਾਹਣੇ, ਸ਼ਾਖਾਂ।
ਦੁਬੁੱਸਤਿ=ਬਾਈ ੨੨। ਡਾਢ ੨੨ ਮੰਜੀਆਂ ਤੋਂ ਹੈ। ਭੂ=ਹੋਏ।
ਮੂਲ=ਮੁੱਢ। ਕਿਯੋ ਵਿਸਤਾਰ=ਫੈਲਾਏ। ਪੂਖਨ ਜਨੋਂ=ਸੂਰਜ ਵਤ।
ਤਮ ਦੂਖਨ ਡਾਰਿ=ਦੁਖਨਾ ਰੂਪੀ ਅੰਧੇਰੇ ਨੂੰ ਨਾਸ਼ ਕਰਦੇ ਹਨ।

ਅਰਥ–੨. (ਜੋ) ਗੁਰੂ (ਜੀ) ਸਾਰੀ (ਸਿੱਖੀ ਦਾ ਆਪ) ਮੂਲ ਹੋਏ (ਅਤੇ) ਬਾਈ ਟਾਹਣੇ (ਆਪ ਤੋਂ) ਜਗਤ ਵਿਚ ਫੈਲਾਏ, ੩. (ਤੇ) ਜਨਾਂ ਦੇ ਸਮੂਹਾਂ ਨੂੰ ਤਾਰਨ ਲਈ ਸਤਿਨਾਮ (ਰੂਪੀ ਜਹਾਜ਼) ਦਿੱਤਾ (ਤਾਂ ਜੋ ਉਹ) ਸੰਸਾਰ (ਸਾਗਰ) ਤੋਂ (ਉਨ੍ਹਾਂ ਨੂੰ) ਪਾਰ ਕਰੇ। ੪. (ਉਹ ਆਪ) ਸਿੱਖਾਂ ਨੂੰ ਪਾਲਦੇ ਹਨ, ਸੂਰਜ ਸਮ ਦੋਸ਼ਾਂ ਰੂਪੀ ਅੰਧੇਰੇ ਨੂੰ ਨਾਸ਼ ਕਰਦੇ ਹਨ ਤੇ ਭੁੱਲਿਆਂ ਦੀ ਕੁਲ ਦੇ ਭੂਸ਼ਨ ਹਨ (ਐਸੇ ਸ਼੍ਰੀ ਗੁਰੂ ਅਮਰ ਦਾਸ ਜੀ ਨੂੰ ਮੇਰੀ ਨਮਸਕਾਰ ਹੋਵੇ) (ਕਿਉਂਕਿ) ੧. (ਆਪ) ਉਨ੍ਹਾਂ ਨੂੰ ਜੋ ਬਹੁਤੇ ਵਿਘਨਾਂ ਨੂੰ ਪਾਉਂਦੇ ਹਨ ਤਤਕਾਲ ਨਾਸ਼ ਕਰ ਦੇਂਦੇ ਹਨ।

ਭਾਵ–ਕਵਿ ਜੀ ਆਪਣੇ ਕਾਰਜ ਵਿਚ ਵਿਘਨ ਪਾਉਣ ਵਾਲੇ ਦੋਖੀਆਂ ਤੋਂ ਬਚਾਉ ਲਈ ਅਰਦਾਸ ਕਰ ਰਹੇ ਹਨ,ਜਿਨ੍ਹਾਂ ਦਾ ਜ਼ਿਕਰ ਬਾਰ੍ਹਵੀਂ ਰਾਸਿ ਦੇ ਅਖੀਰ ਤੇ ਪੰਨਾ ੪੪੮੪-੮੫ ਪਰ ਕਰ ਆਏ ਹਨ। ਵਿਸ਼ੇਸ਼ ਲਈ ਦੇਖੋ ਪ੍ਰਸਤਾਵਨਾ।

੨. ਐਉਂ ਭੀ ਭਾਵ ਕੱਢਣ ਦਾ ਜਤਨ ਹੁੰਦਾ ਹੈ:–ਸਤਿਗੁਰੂ ਜੀ ਨੂੰ ਵਿਘਨ ਪਾਉਣ ਹਾਰੇ ਕਰਮਾਂ ਦਾ ਵਿਨਾਸ਼ ਕਰਤਾ ਕਹਿਕੇ ਸੰਭਾਵਨਾ ਦੱਸ ਰਹੇ ਹਨ ਕਿ ਮੇਰੇ ਕਰਮਾਂ ਨੂੰ ਨਾਸ਼ ਕਰੋ ਜੋ ਮੇਰਾ ਕਾਰਜ ਸਿਰੇ ਚੜ੍ਹ ਜਾਵੇ।

੬. ਇਸ੍ਟ ਗੁਰੂ–ਸ੍ਰੀ ਗੁਰੂ ਰਾਮ ਦਾਸ ਜੀ–ਮੰਗਲ।

ਦੋਹਰਾ ॥ ਰਾਮ ਹਤੇ ਨ੍ਰਿਪ ਕੁਟਿਲ ਜਨੋਂ, ਮਾਰਜੋ ਰਾਵਨ ਰਾਮ।
ਰਾਮ ਜਥਾ ਮਗਪਾਲ ਪਰ ਸਿਖ ਤਮ ਪਰ ਗੁਰ ਰਾਮ ॥ ੭ ॥

ਰਾਮ=ਪਰਸਰਾਮ। ਰਾਮ=ਸ਼੍ਰੀ ਰਾਮ ਚੰਦ ਜੀ।
ਰਾਮ=ਬਲਭੱਦ੍ਰ। ਮਗਪਾਲ=ਮਗਧ ਦੇਸ਼ ਦਾ ਰਾਜਾ–ਜਰਾਸੰਧ।
ਗੁਰਰਾਮ=(ਸਾਹਿਬ ਸ਼੍ਰੀ) ਗੁਰੂ ਰਾਮ ਦਾਸ ਜੀ।

ਅਰਥ–ਜਿਵੇਂ ਪਰਸਰਾਮ ਨੇ ਖੋਟੇ ਰਾਜੇ ਮਾਰੇ, (ਜਿਵੇਂ) ਰਾਮਚੰਦ੍ਰ ਜੀ ਨੇ ਰਾਵਣ ਨੂੰ ਮਾਰਿਆ (ਤੇ) ਜਿਵੇਂ ਜਰਾਸੰਧ ਉਤੇ ਬਲਭੱਦ੍ਰ (ਬਲੀ ਹੋਕੇ ਪਿਆ) ਤਿਵੇਂ ਹੀ ਸ਼੍ਰੀ ਗੁਰੂ ਰਾਮਦਾਸ ਜੀ ਸਿੱਖਾਂ ਦੇ (ਅੱਗਯਾਨ ਰੂਪੀ) ਅੰਧੇਰੇ ਉਤੇ (ਬਲਵਾਨ) ਹਨ।

੭. ਇਸ੍ਟ ਗੁਰੂ—ਸ਼੍ਰੀ ਗੁਰੂ ਅਰਜਨ ਦੇਵ ਜੀ—ਮੰਗਲ।

ਸਾਰ ਨਿਕਾਸਸੋ ਬੇਦ ਤੇ ਜਗਤ ਦਿਖਾਇ ਅਸਾਰ।
ਸਾਰ ਗੁਰੂ ਅਰਜਨ ਲਈ ਨਿਜ ਜਨ ਕੀ ਸੰਸਾਰ ॥ ੮ ॥

{ ਸਾਰ=ਤੱਤ੍ਵ, ਸਦਾ ਰਹਿਣੇ ਵਾਲਾ ਤੱਤ। ਬੇਦ=ਗਿਆਨ; ਜਾਣਨਾ [ਵੇਦ ਦਾ ਧਾਤੂ ਹੈ ਵਿਦ੍=ਜਾਣਨਾ]। (ਅ) ਵੇਦ ਜੋ ਪੁਸਤਕ ਹਨ। ਅਸਾਰ=ਨਾਂ ਸਾਰ, ਮਿਥਯਾ। ਸਾਰ=ਖ਼ਬਰਗੀਰੀ। }

ਅਰਥ—ਸ਼੍ਰੀ ਗੁਰੂ ਅਰਜਨ ਦੇਵ ਜੀ ਨੇ (ਆਪਣੇ ਸ਼ਰੀਰ ਤੇ ਅਸਹਿ ਕਸ਼ਟ ਸਹਾਰਕੇ) ਜਗਤ ਨੂੰ ਦਿਖਾ ਦਿੱਤਾ (ਕਿ ਐਉਂ ਸ਼ਰੀਰ) ਅਸਾਰ ਹੈ, (ਅਸਹਿ ਕਸ਼ਟਾਂ ਵਿਚ ਅਡੋਲ ਆਤਮ ਸਮਾਧੀ, ਵਿਚ ਰਹਿਕੇ) ਗਜਾਨ ਦਾ ਸਾਰ ਕੱਢਕੇ (ਦਿਖਾ ਦਿੱਤਾ ਕਿ ਆਤਮਾ ਨੂੰ ਸਾਰ ਅਰ ਸ਼ਰੀਰ ਨੂੰ ਅਸਾਰ ਜਾਣਨਾਂ ਐਉਂ ਹੁੰਦਾ ਹੈ, ਤੇ ਜਦ ਤੱਕ) ਜਗਤ ਵਿਚ (ਰਹੇ) ਆਪਣੇ ਸੇਵਕਾਂ ਦੀ ਖ਼ਬਰਗੀਰੀ ਕੀਤੀ (ਭਾਵ ਉਨ੍ਹਾਂ ਨੂੰ ਤਾਰਿਆ)।

ਹੋਰ ਅਰਥ—ਵੇਦਾਂ ਵਿਚੋਂ ਤੱਤ ਕੱਢਿਆ, ਜਗਤ ਮਿੱਥਿਆ ਦਿਖਾਇਆ, ਆਪਣੇ ਜਨਾਂ ਦੀ ਸੰਸਾਰ ਵਿਚ ਖ਼ਬਰਗੀਰੀ ਕੀਤੀ (ਐਸੇ) ਗੁਰੂ ਅਰਜਨ (ਜੀ ਨੂੰ ਨਮਸਕਾਰ ਹੈ)। 'ਵੇਦ ਪਦ ਦੀ ਵਿਚਾਰ ਤੇ ਗੁਰੂ ਬਾਣੀ ਵੇਦਾਂ ਦਾ ਤਰਜਮਾਂ ਨਹੀਂ ਹੈ' ਲਈ ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧ੍ਯਾਯ ੧ ਅੰਕ ੯੬ ਦਾ ਭਾਵ ਤੇ ਰਾਸ ੩ ਅੰਸੂ ੪੧ ਅੰਕ ੫੦ ਦੀ ਹੇਠਲੀ ਟੂਕ।

ਉਂਵ ਵੇਦ ਵਿਚ ਜੋ ਕੁਛ ਸਾਰ ਹੈ ਤੇ ਜੋ ਕੁਛ ਗੁਰੂ ਜੀ ਨੂੰ ਈਸ਼੍ਵਰੀਯ ਗਜਾਨ ਪ੍ਰਾਪਤ ਹੋਇਆ ਸੀ ਸੋ ਸਾਰਾ ਸਾਰ ਸੀ, ਇਹ ਦੁਇ ਮਿਲ ਜਾਣਗੇ, ਕਿਉਂਕਿ ਵਾਹਿਗੁਰੂ ਦਾ ਗਜਾਨ ਇੱਕੋ ਹੈ। ਜਿੱਥੇ ਜਿੱਥੇ ਸਾਰ ਹੈ ਮੇਲ ਖਾਏਗਾ।

੮. ਇਸ੍ਟ ਗੁਰੂ—ਸ਼੍ਰੀ ਗੁਰੂ ਹਰਿ ਗੋਵਿੰਦ ਜੀ—ਮੰਗਲ।

ਸੋਰਠਾ॥ ਹਰਿ ਅਰਿ ਹਰਿ ਗੋਬਿੰਦ ਤੁਰਕਨ ਤਰਜੇ ਰਣ ਅਰੇ।
ਮਰੇ ਖਰੇ ਰਿਪੁ ਬ੍ਰਿੰਦ ਠਰੇ ਨਿਬਲ ਪਾਰੇ ਪਰੇ ॥ ੯ ॥

{ਤਰਜੇ=ਤਾੜੇ। ਮਾਰੇ। (ਅ) ਤੁਰਕਨ ਤਰ ਜੇ=ਤੁਰਕ ਜੋ ਬਹੁਤੇ ਸਨ।}

ਅਰਥ—ਵੈਰੀ ਨਾਸ਼ਕ (ਦਸ਼ਟ ਦਮਨ) ਸ਼੍ਰੀ ਗੁਰੂ ਹਰਗੋਬਿੰਦ ਜੀ ਨੇ ਰਣ (ਵਿੱਚ ਅੱਗੇ) ਅੜੇ ਤੁਰਕ (ਖ਼ੂਬ) ਤਾੜੇ, ਤੇ ਪਾਲੇ ਪੈਣ ਨਾਲ ਠਰਕੇ ਨਿਰਬਲ ਹੋ ਹੋ ਬਹੁਤੇ ਵੈਰੀ ਖੜੇ ਖੜੇ ਮਰ ਗਏ।

ਭਾਵ—ਇਸ ਸੋਰਠੇ ਵਿਚ ਮਾਲਵੇ ਵਿਚ ਜੋ ਜੁੱਧ ਕਾਂਗੜ ਪੁਰ ਦੇ ਲਾਗੇ ਹੋਇਆ ਸੀ ਉਸ ਵੱਲ ਇਸ਼ਾਰਾ ਹੈ। ਵਿੱਚ ਕਟਾਖਜ ਇਹ ਰੱਖਿਆ ਹੈ ਕਿ ਉਸੀ ਤਰ੍ਹਾਂ ਮੇਰੇ ਵਿਘਨਾਂ ਰੂਪੀ ਵੈਰੀ ਯਾ ਵਿਘਨਕਾਰੀ ਗੁਰੂ ਪ੍ਰਤਾਪ ਨਾਲ ਆਪੇ ਠੰਢੇ ਪੈਕੇ ਦੂਰ ਹੋ ਜਾਣ।

੯. ਇਸ਼੍ਟ ਗੁਰੂ–ਸ਼੍ਰੀ ਗੁਰੂ ਹਰਿ ਰਾਇ ਜੀ–**ਮੰਗਲ।**

ਕਾਨਨ ਹਿਰਦਾ ਦਾਸ ਮ੍ਰਿਗਨਿ ਬਿਕਾਰਨਿ ਤੇ ਕਲਿਤ।
ਪੰਚਾਨਨ ਸਮ ਬਾਸ ਸ਼੍ਰੀ ਹਰਿਰਾਇ ਪ੍ਰਣਾਮ ਪਦ ॥ ੧੦ ॥

{ਕਲਿਤ=ਵੇਹੜਿਆ ਹੋਇਆ, ਭਰਿਆ ਹੋਇਆ। ਪੰਚਾਨਨ=ਸ਼ੇਰ।}

ਅਰਥ–ਸਿੱਖਾਂ ਦਾ ਹਿਰਦਾ ਬਨ ਸਮਾਨ ਹੈ ਜੋ ਵਿਕਾਰਾਂ ਰੂਪੀ ਮ੍ਰਿਗਾਂ ਨਾਲ ਭਰਿਆ ਪਿਆ ਹੈ, (ਇਨ੍ਹਾਂ ਦੇ ਦੂਰ ਕਰਨੇ ਲਈ) ਸ਼੍ਰੀ ਹਰਿ ਰਾਇ ਜੀ ਸ਼ੇਰ ਸਮਾਨ (ਇਸ ਬਨ ਵਿਚ) ਆ ਵਸਦੇ ਹਨ, (ਐਸੇ ਸ਼੍ਰੀ ਗੁਰੂ ਹਰਿਰਾਇ ਜੀ ਦੇ) ਚਰਨਾਂ ਪਰ ਨਮਸਕਾਰ ਹੈ।

੧੦. ਇਸ਼੍ਟ ਗੁਰੂ–ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ–**ਮੰਗਲ।**

ਦੋਹਰਾ ॥ ਤਨ ਮਨ ਕੇ ਦੁਖ ਦੋਖ ਗਨ ਲਖਿ ਬਨ ਸ਼ੁਸ਼ਕ ਸਮਾਨ।
ਕ੍ਰਿਸ਼ਨਬਰਤਮਾ ਨਾਮ ਗੁਰ ਸ਼੍ਰੀ ਹਰਿ ਕ੍ਰਿਸ਼ਨ ਬਖਾਨ ॥ ੧੧ ॥

{ਕ੍ਰਿਸ਼ਨ ਬਰਤਮਾ=ਅਗਨੀ। ਦੇਖੋ ਰਾਃ ੧ ਅੰਸੂ ੧ ਅੰਕ ੧੫ ਦੇ ਪਦ ਅਰਥ।}

ਅਰਥ–(ਹੇ ਮਨ ਏਹ ਜਿਹੜੇ) ਤਨ ਮਨ ਦੇ ਦੁਖ ਤੇ ਸਾਰੇ ਦੋਖ ਹਨ (ਇਹ) ਸੁੱਕੇ ਬਨ ਵਤ ਜਾਣਕੇ ਅਗਨੀ ਰੂਪ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦਾ ਨਾਮ ਕਹੁ (ਭਾਵ ਜਪ ਤਾਕਿ ਇਹ ਤੇਰੇ ਦੁਖ ਦੋਖ ਸੜ ਜਾਣ)*।

੧੧ ਇਸ਼੍ਟ ਗੁਰੂ–ਸ਼੍ਰੀ ਗੁਰੂ ਤੇਗ ਬਹਾਦਰ ਜੀ–**ਮੰਗਲ।**

ਬਿਸ਼ਯਾਗਨਿ ਤੇ ਸੁਸ਼ਕ ਹੈ ਮਨ ਤਰੁ ਕੋ ਲਗਿ ਆਂਚ।
ਤੇਗ ਬਹਾਦੁਰ ਗੁਰ ਕ੍ਰਿਪਾ ਇਸ ਜਲ ਕੋ ਨਿਤ ਜਾਂਚ ॥੧੨॥

ਅਰਥ–ਬਿੱਛ ਨੂੰ (ਜਿਵੇਂ) ਆਂਚ ਲੱਗ ਕੇ (ਸੁਕਾ ਦੇਂਦੀ ਹੈ ਤਿਵੇਂ) ਮੇਰਾ ਮਨ ਵਿਸ਼ਯ ਅਗਨੀ ਨਾਲ ਸੁੱਕ ਰਿਹਾ ਹੈ, ਗੁਰੂ ਤੇਗ ਬਹਾਦਰ ਜੀ ਦੀ ਕ੍ਰਿਪਾ (ਜਲ ਰੂਪ ਹੈ, ਹੇ ਮਨ, ਇਸ ਜਲ ਨੂੰ ਤੂੰ (ਉਨ੍ਹਾਂ ਤੋਂ) ਨਿਤ ਮੰਗ*।

੧੨. ਇਸ਼੍ਟ ਗੁਰੂ–ਸ਼੍ਰੀ ਗੁਰੂ ਗੋਵਿੰਦ ਸਿੰਘ ਜੀ–**ਮੰਗਲ।**

ਚਹਿੰ ਅਬਾਸ਼ਨਾ ਬਾਸ਼ਨਾ ਕਰਿ ਨਿਜ ਮਨਹਿੰ ਮਲਿੰਦ।
ਸ਼੍ਰੀ ਗੁਰ ਗੋਬਿੰਦ ਸਿੰਘ ਪਦ ਲਪਟਹੁ ਲਖਿ ਅਰਬਿੰਦ ॥੧੩॥

{ ਅਬਾਸ਼ਨਾ=ਵਾਸ਼ਨਾ ਰਹਿਤ ਅਵਸਥਾ। ਮਨ ਦਾ ਖਾਹਸ਼ਾਂ ਤੋਂ ਪਵਿੱਤ੍ਰ ਹੋ ਜਾਣਾ। [ਅ ਵਾਸ਼ਨਾ]।
ਬਾਸ਼ਨਾ=ਸੁਗੰਧੀ। ਖੁਸ਼ਬੋਈ। (ਅ) ਇੱਛਾ। }

---

*ਗੁਰੂ ਨਾਮ ਰੂਪੀ ਅਗਨੀ ਦੁਖਾਂ ਤੇ ਦੋਖਾਂ ਨੂੰ ਸਾੜਦੀ ਹੈ, ਪਰ ਵਿਸ਼ਯ ਰੂਪ ਅਗਨੀ ਮਨ ਨੂੰ ਸਾੜਦੀ ਹੈ, ਏਹ ਫਰਕ ਦਿਖਾਇਆ ਹੈ ਤੇ ਕ੍ਰਿਸ਼ਨਬਰਤਮਾਂ ਤੋਂ ਹਰਿਕ੍ਰਿਸ਼ਨ ਪਦ ਵਿਚ ਅਗਨੀ ਦੀ ਸੰਭਾਵਨਾ ਦਾ ਕਟਾਖਜ ਰਖਿਆ ਹੈ।

ਅਰਥ–(ਹੇ ਮਨ ! ਤੂੰ) ਵਾਸ਼ਨਾ ਰਹਿਤ ਅਵਸਥਾ ਰੂਪੀ ਖੁਸ਼ਬੋਈ ਨੂੰ ਚਾਹੁੰਦਾ ਹੈਂ ਤਾਂ ਆਪਣੇ ਮਨ ਨੂੰ ਭੌਰਾ ਬਣਾ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਨੂੰ ਕਮਲ ਜਾਣਕੇ ਲਿਪਟ ਜਾਹ (ਭਾਵੇਹ ਕਿ ਚਰਨਾਂ ਕਮਲਾਂ ਦਾ ਧਯਾਨ ਆਪਣੇ ਵਿਚ ਮਗਨ ਕਰਕੇ ਤੈਨੂੰ ਵਾਸ਼ਨਾ ਰਹਿਤ ਕਰ ਦੇਵੇਗਾ)।

੧੩. ਇਸ੍ਰ ਗੁਰੂ–ਦਸੋਂ ਗੁਰੂ ਸਾਹਿਬਾਨ ਦਾ–**ਮੰਗਲ।**

ਏਕ ਜੋਤਿ ਦਸ ਰੂਪ ਗੁਰ ਜਿਨ ਤੇ ਤਰਯੋ ਜਹਾਨ।
ਸਭਿ ਕੇ ਪਦ ਅਰਬਿੰਦ ਕੋ ਸਦਾ ਬੰਦਨਾ ਠਾਨਿ ॥ ੧੪ ॥

ਅਰਥ– (ਦਸੋ) ਗੁਰੂ (ਸਾਹਿਬਾਨ) ਦਸ ਰੂਪ ਹਨ (ਪਰ) ਜੋਤਿ ਇਕੋ ਹੈ, ਜਿਨ੍ਹਾਂ ਤੋਂ ਸਾਰਾ ਜਹਾਨ ਤਰਿਆ (ਮੁਕਤਿ ਹੋਇਆ ਹੈ) ਤਿਨ੍ਹਾਂ ਦਸਾਂ ਸ੍ਰਤਿਗੁਰਾਂ) ਦੇ ਚਰਨਾਂ ਕਵਲਾਂ ਨੂੰ (ਮੈਂ) ਸਦਾ ਬੰਦਨਾ ਕਰਦਾ ਹਾਂ।

[ਰਾਸਾਂ ਰੁਤਾਂ ਤੇ ਓਨਾਂ ਦਾ ਵੇਰਵਾ ਦੱਸਦੇ ਹਨ]

ਸੂਰਜ ਗੁਰੂ ਪ੍ਰਤਾਪ ਤੇ ਬਰਨੀ ਦ੍ਵਾਦਸ਼ ਰਾਸਿ।
ਅਸ਼ਟ ਸਾਚ ਪਤਿਸ਼ਾਹ ਕੇ ਬਰਨੇ ਬਰ ਗੁਨ ਰਾਸ ॥ ੧੫ ॥

ਅਰਥ–ਗੁਰਾਂ ਦੇ ਪ੍ਰਤਾਪ (ਰੂਪੀ) ਸੂਰਜ ਉਤੇ ਬਾਰਾਂ (ਭਾਗ ਰੂਪੀ) ਰਾਸ਼ੀਆਂ ਕਥਨ ਕੀਤੀਆਂ ਹਨ (ਜਿਨ੍ਹਾਂ ਵਿਚ) ਅੱਠ ਸੱਚੇ ਪਾਤਸ਼ਾਹਾਂ (ਸ੍ਰੀ ਗੁਰੂ ਅੰਗਦ ਦੇਵ ਜੀ ਤੋਂ ਸ੍ਰੀ ਗੁਰੂ ਤੇਗ ਬਹਾਦਰ) ਜੀ ਦੇ ਸਾਰੇ ਸੋਸ਼ਟ ਗੁਣਾਂ ਦਾ ਵਰਣਨ ਕੀਤਾ ਹੈ।

ਦਛਣਾਇਨ ਉਤਰਾਇਣੇ ਅਯਨ ਬਨੈਂਗੇ ਦੋਇ।
ਬਰਤਤਿ ਰੁਤ ਜੇ ਖਸ਼ਟ ਸ਼ੁਭ ਤਿਨ ਪਰ ਬਰਨਨ ਹੋਇ ॥ ੧੬ ॥

ਦਛਣਾਇਨ ਉਤਰਾਇਣੇ=ਪੋਹ ਦੀ ੯ ਤੋਂ ਹਾੜ ਦੀ ੯ ਤਕ ਉਤ੍ਰਾਇਣ ਹੁੰਦਾ ਹੈ ਤੇ ਬਾਕੀ ਦਖਣਾਇਨ ਕਹਾਉਂਦਾ ਹੈ। ਅੰਗ੍ਰੇਜ਼ੀ ਹਿਸਾਬ ਮੁਜਬ ੨੧ ਜੂਨ ਤੇ ੨੨ ਦਸੰਬਰ ਨੂੰ ਸੂਰਜ ਅਯਨ ਦੇ ਅੰਤ ਤੇ ਅੱਪੜਦਾ ਹੈ। ਅਯਨ ਛੇ ਰਾਸਾਂ ਦਾ ਅਰਧ ਚੱਕ੍ਰ ਹੈ । ੨੩ ਦਸੰਬਰ ਤੋਂ ੨੧ ਜੂਨ ਤਕ ਸੂਰਜ ਉਤਰ ਵਲ ਨੂੰ ਰੁਖ ਕਰਦਾ ਜਾਂਦਾ ਹੈ, ਇਸ ਕਰਕੇ ਸਾਲ ਦੇ ਇਸ ਅੱਧੇ ਪੱਖ ਨੂੰ ਉਤ੍ਰਾਇਣ ਕਹੀਦਾ ਹੈ। ੨੨ ਜੂਨ ਤੋਂ ਸੂਰਜ ਦਾ ਰੁਖ ਦੱਖਣ ਵੱਲ ਹੁੰਦਾ ਜਾਂਦਾ ਹੈ ਤੇ ੨੨ ਦਸੰਬਰ ਨੂੰ ਅੰਤ ਤੇ ਪੁਜਦਾ ਹੈ, ਇਸ ਛਿਮਾਹੀ ਨੂੰ ਦੱਖਣਾਯਨ ਕਹਿੰਦੇ ਹਨ। ਪਰ=ਉਪ੍ਰੰਤ, ਪਿੱਛੋਂ।

ਅਰਥ–ਦਖਣਾਇਨ ਤੇ ਉਤ੍ਰਾਇਨ (ਰੂਪੀ) ਦੋ (ਹੋਰ ਭਾਗ) ਬਣਨਗੇ, ਜਿਹੜੀਆਂ ਛੇ ਸ਼ੁਭ ਰੁਤਾਂ ਵਰਤਦੀਆਂ ਹਨ (ਅਰਥਾਤ, ਜੋ ਮੈਂ ਹੁਣ ਕਥਨ ਕਰਨ ਲੱਗਾ ਹਾਂ) ਤਿਨ੍ਹਾਂ ਦੇ

ਪਿੱਛੋਂ (ਦੋਨੋਂ ਅਯਨ) ਵਰਣਨ ਹੋਣਗੇ। ਭਾਵ, ਹੁਣ ਵਰਣਨ ਹੋ ਰਹੇ ਛੇ ਰੁਤਾਂ ਰੂਪੀ ਛੇ ਭਾਗਾਂ ਦੇ ਉਪਰੰਤ ਮੈਂ ਦੋ ਅੈਨ ਦਛਣਾਇਨ ਤੇ ਉਤਰਾਇਣ ਵਰਣਨ ਕਰਾਂਗਾ।

ਪ੍ਰਥਮ ਕਰੀ ਕਵਿਤਾ ਰੁਚਿਰ ਸ਼੍ਰੀ ਨਾਨਕ ਪਰਕਾਸ਼।
ਪੁਰਬਾਰਧ ਉਤਰਾਰਧ ਇਮ ਬਰਨੇ ਗੁਨ ਰਾਸ ॥ ੧੭ ॥

ਅਰਥ–ਪਹਿਲੋਂ ਮੈਂ ਸ਼੍ਰੀ ਨਾਨਕ ਪ੍ਰਕਾਸ਼ ਦੀ ਸੁੰਦਰ ਕਵਿਤਾ ਕੀਤੀਹੈ,ਪੂਰਬਾਰਧ ਤੇ ਉਤ੍ਰਾਰਧ ਅੈਉਂ (ਉਸ ਦੇ ਦੋ ਭਾਗ ਰਚਕੇ ਗੁਰੂ ਸਾਹਿਬ ਦੇ) ਸਾਰੇ ਯਸ਼ ਨੂੰ ਕਥਨ ਕੀਤਾ ਹੈ।

ਅਬਿ ਕਲਗ਼ੀਧਰ ਕੀ ਕਥਾ ਖਸ਼ਟ ਰੁਤਨ ਪਰ ਹੋਇ।
ਗੁਰ ਪ੍ਰਤਾਪ ਸੂਰਜ ਭਯੋ ਯਾਂਤੇ ਸਭਿ ਗਤਿ ਜੋਇ ॥੧੮॥

ਅਰਥ–ਹੁਣ ਕਲਗੀਧਰ (ਸ਼੍ਰੀ ਗੁਰੂ ਗੋਬਿੰਦ ਸਿੰਘ ਜੀ) ਦੀ ਕਥਾ ਛੇ ਰੁੱਤਾਂ (ਦੀ ਵੈਂਡ) ਪਰ ਕਥਨ ਹੋਵੇਗੀ (ਇਸ ਤਰ੍ਹਾਂ) ਗੁਰ ਪ੍ਰਤਾਪ (ਦਾ ਇਹ ਗੰਥ) ਸੂਰਜ ਹੋਇਆ, (ਜਿਸ ਵਿਚ ਇਹ ਰਾਸ਼ੀ ਰੁਤਾਂ ਅੈਨ ਸੂਰਜ ਦੀ) ਚਾਲ ਵਾਂਗੂੰ ਵੇਖੋ।

ਕਥੋਂ ਕਥਾ ਕੌ ਜਥਾਮਤਿ ਤਥਾ ਸੁਨਹੁ ਸਿਖ ਸੰਤ।
ਹੁਇ ਪ੍ਰਸੰਨ ਵਰ ਦੀਜੀਐ ਮਿਲਹਿਂ ਗੁਰੂ ਭਗਵੰਤ*॥੧੯॥

ਅਰਥ–ਜਿਸ ਤਰ੍ਹਾਂ ਦੀ ਮੇਰੀ ਬੁੱਧੀ ਹੈ ਤਿਵੇਂ ਹੀ (ਮੈਂ) ਕਥਾ ਨੂੰ ਕਹਾਂਗਾ। (ਹੇ) ਸਿੱਖੋ! (ਤੇ) ਸੰਤੋ! (ਤੁਸੀਂ) ਸੁਣੋਂ (ਤੇ) ਪ੍ਰਸੰਨ ਹੋਕੇ (ਮੈਨੂੰ) ਵਰ ਦਿਓ ਕਿ ਗੁਰੂ ਭਗਵੰਤ ਮੈਨੂੰ ਮਿਲਣ।

ਜਿਨ† ਕੀ ਕ੍ਰਿਪਾ ਕਟਾਛ ਤੇ ਹਲਤ ਪਲਤ ਸੁਖ ਪਾਇ।
ਸੋ† ਕਸੋਂ ਮਨਹੁ ਬਿਸਾਰੀਐ ਰਾਖਹੁ ਰਿਦੈ ਬਸਾਇ ॥੨੦॥

ਅਰਥ–ਜਿਸ ਦੀ (ਇਕ) ਮੇਹਰ ਦੀ ਨਿਗਾਹ ਨਾਲ ਲੋਕ ਪ੍ਰਲੋਕ ਵਿਚ ਸੁਖ ਪਾਈਦਾ ਹੈ ਉਸ ਨੂੰ ਕਿਉਂ ਮਨੋਂ ਵਿਸਾਰੀਏ (ਉਸ ਨੂੰ ਤਾਂ ਸਦਾ) ਰਿਦੇ ਵਿਚ ਵਸਾਕੇ ਰੱਖੀਏ (ਤਾਂ ਹੀ ਠੀਕ ਹੈ)।

ਸਤਿਗੁਰ ਸਿੱਖਨਿ ਕੇ ਉਚਿਤ ਸਤਿਗੁਰ ਕਥਾ ਬਚਿੱਤ੍ਰ।
ਸੁਨੀਅਹਿ ਮਿੱਤ੍ਰ ਇਕੱਤ੍ਰ ਚਿਤ ਸੁਨਹੁ ਸਮਸਤ ਪਵਿੱਤ੍ਰ ॥੨੧॥

{ ਇਕੱਤ੍ਰ ਚਿੱਤ=ਇਕੱਠੇ ਹੋਕੇ ਤੇ ਚਿੱਤ ਲਾਕੇ। (ਅ) ਚਿੱਤ ਨੂੰ ਇਕੱਠਾ ਕਰਕੇ। ਇਕਾਗ੍ਰ ਚਿੱਤ ਹੋਕੇ। }

ਅਰਥ–ਸਤਿਗੁਰਾਂ ਦੀ ਵਚਿੱਤ੍ਰ ਕਥਾ, ਸਤਿਗੁਰੂ ਦੇ ਸਿੱਖਾਂ ਦੇ ਹੀ (ਸੁਣਨੇ) ਯੋਗ ਹੈ (ਇਸ ਲਈ ਹੇ ਸਤਿਗੁਰੂ ਸਿੱਖੋ, ਮੇਰਿਓ) ਮਿੱਤ੍ਰੋ! ਇਕੱਠੇ ਹੋਕੇ ਚਿਤ ਲਾਕੇ (ਆਓ) ਸੁਣੋਂ

---

*"ਵਹਿੰ ਪ੍ਰਗਟਿਓ ਪੁਰਖ ਭਗਵੰਤ ਰੂਪ' ਦੇ ਵਾਕ ਮੁਜਬ ਗੁਰੂ ਭਗਵੰਤ ਦਾ ਭਾਵ ਹੈ ਗੁਰੂ ਗੋਬਿੰਦ ਸਿੰਘ ਜੀ। (ਅ) ਗੁਰੂ ਤੇ ਵਾਹਿਗੁਰੂ।

†'ਜਿਨ' ਦਾ ਅਰਥ 'ਜਿਸ', ਇਕ ਬਚਨ ਵਿਚ ਤਾਂ ਕੀਤਾ ਹੈ ਕਿ ਅਗਲੀ ਤੁਕ ਵਿਚ 'ਸੋ' ਪਦ ਇਕ ਬਚਨ ਪਿਆ ਹੈ।

ਤੇ ਸਾਰੇ ਹੀ ਪਵਿੱਤ੍ਰ ਬਣ ਜਾਓ।

ਹੋਰ ਹਰਥ–੨. (ਹੇ ਮੇਰੇ) ਮਿੱਤ੍ਰੋ! ਚਿੱਤ ਨੂੰ ਇਕੱਠਾ ਭਾਵ ਇਕਾਗ੍ਰ ਕਰਕੇ ਸਾਰੇ (ਇਸ) ਪਵਿੱਤ੍ਰ (ਕਥਾ) ਨੂੰ ਸੁਣੋ।

[ਚਰਿੱਤ੍ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ]

ਸ੍ਰੈਯਾ ॥ ਰਸ ਬੀਰ ਭਰੇ, ਜਨ ਧੀਰ ਕਰੇ, ਬਹੁ ਪੀਰ ਹਰੇ ਭਵ ਫੰਧਨ ਕੇ।
ਸੁਖਮੂਲ ਭਲੇ, ਰਿਪੁਸੂਲ ਮਿਲੇ, ਅਨਕੂਲ ਫਲੇ, ਅਘਕੰਦਨ ਕੇ।
ਸਿਖ ਪਾਠ ਹਿਲੇ, ਦੁਖ ਦੋਖ ਦਲੇ, ਕਰ ਕਾਜ ਚਲੇ ਸੁ ਅਨੰਦਨ ਕੇ।
**ਅਤਿ ਮਿੱਤ੍ਰ ਪਵਿੱਤ੍ਰ ਬਚਿੱਤ੍ਰ ਚਰਿੱਤ੍ਰਤਿ ਤੇਗਬਹਾਦੁਰ ਨੰਦਨ ਕੇ ॥ ੨੨ **

ਅਰਥਾਂ ਲਈ ਦੇਖੋ ਰਾਸ ੧ ਅੰਸੂ ੧ ਅੰਕ ੩੯।

[ਸਤਿਗੁਰਾਂ ਦੀ ਕਥਾ ਦਾ ਰੂਪਕ]

ਥਿਤ ਦਾ ਚਿਤ ਕੀ, ਨਿਤ ਦਾ ਬਿਤ ਕੀ, ਹਿਤ ਦਾ ਨਿਤ ਕੀ, ਸੁਨਿ ਹੈਤ ਜਰੀ। ਸ਼ਰਧਾ ਗੁਰ ਕੀ, ਸੁਧ ਦਾ ਉਰ ਕੀ, ਹਰਤਾ ਜੁਰ ਕੀ ਸੁਖ ਪੁੰਜ ਜਰੀ। ਸਭ ਸਾਰ ਮਥਾ, ਘ੍ਰਿਤ ਆਰ ਜਥਾ, ਇਹ ਚਾਰੁ ਕਥਾ ਅਜਰਾਨ ਜਰੀ। ਗੁਨ ਬ੍ਰਿੰਦ ਗੁਬਿੰਦ ਮ੍ਰਿਗਿੰਦ ਮੁਕੰਦ ਅਨੰਦ ਬਿਲੰਦ ਜਰਾਉ ਜਰੀ ॥ ੨੩ ॥

ਅਰਥਾਂ ਲਈ ਦੇਖੋ ਰਾਸ ੧ ਅੰਸੂ ੧ ਅੰਕ ੪੦।

ਫਰਕ ਏਹ ਹਨ:–ਹਿਤਦਾ ਨਿਤ ਕੀ=ਅਟੱਲ ਭਗਤੀ ਦੀ ਦਾਤੀ ਹੈ।

ਘ੍ਰਿਤ ਆਰ ਜਥਾ=ਜਿਵੇਂ ਘਿਉ ਕੱਢ ਲਈਦਾ ਹੈ। [ਫਾ:, ਆਵੁਰਦਨ=ਲਿਆਉਣਾ ਤੋਂ 'ਆਰ']।

ਅਨੰਦ ਬਿਲੰਦ ਜਰਾਉ ਜਰੀ=(ਮਾਨੋਂ) ਉੱਚੇ ਅਨੰਦ (ਦੇ ਗਹਿਣੇ) ਦੀ ਜੜਤ ਜੜੀ ਹੈ।

[ਭੁੱਲ ਚੱਕ ਦੀ ਮਾਫੀ]

ਚੌਪਈ ॥ ਸੁਮਤਿਵੰਤ ਪ੍ਰੇਮੀ ਸਤਿ ਸੰਗਤਿ। ਜੇ ਸੁਨਿ ਹੈਂ ਗੁਰ ਜਸ ਕਰਿ ਪੰਗਤਿ।ਸਭਿ ਕੇ ਚਰਨ ਬੰਦਨਾ ਕਰੌਂ।ਮਤਿ ਥੋਰੀ ਤੇ ਪੁਨਪੁਨ ਡਰੌਂ॥੨੪॥

ਅਰਥ–ਬੁਧੀਵਾਨ, ਪ੍ਰੇਮੀ (ਸਿੱਖ) ਤੇ ਸਤਿਸੰਗਤਿ ਜੋਹੜੇ ਪੰਗਤਿ ਕਰਕੇ ਗੁਰ ਜਸ ਨੂੰ ਸੁਣਨਗੇ (ਤਿਨ੍ਹਾਂ) ਸਾਰਿਆਂ ਦੇ ਚਰਨਾਂ ਉਪਰ ਨਮਸਕਾਰ ਕਰਦਾ ਹਾਂ (ਤੇ ਬਿਨੈ ਕਰਦਾ ਹਾਂ ਕਿ) ਮੇਰੀ ਮਤੀ ਥੋੜੀ ਹੈ ਇਸ ਲਈ ਮੈਂ ਬਾਰ ਬਾਰ ਡਰਦਾ ਹਾਂ।

ਭੂਲ ਚੂਕ ਹੁਇ ਦੂਖਨ ਜਮਾ।ਸੁਨਿ ਨਹਿ ਤਰਕਹਿ, ਕੀਜਹਿ ਛਿਮਾ। ਇਸ ਹਿਤ ਬਿਨਯ ਕਰੌਂ ਕਰ ਜੋਰਿ। ਸਭਿ ਸ੍ਰੋਤਨਿ ਕੇ ਚਰਨ ਨਿਹੋਰਿ ॥ ੨੫ ॥

{ ਜਮਾ=ਇਕੱਠੇ, ਬਹੁਤੇ, (ਮਾਲਵੇ ਦਾ ਮੁਹਾਵਰਾ ਹੈ) }

ਅਰਥ–(ਕਿ) ਭੁੱਲ ਚੁੱਕ ਤੇ ਦੂਖਨ (ਮੇਰੇ ਕਥਨ ਵਿਚ) ਬਹੁਤ ਹੋਣਗੇ, (ਆਪ) ਸੁਣਕੇ ਤਰਕਣਾਂ ਨਾ, ਖਿਮਾਂ ਕਰਨੀ, ਇਸ ਲਈ ਮੈਂ ਸਾਰੇ ਸ਼੍ਰੋਤਿਆਂ ਦੇ ਚਰਨਾਂ ਪਰ ਨਮਸਕਾਰ ਕਰਕੇ ਹੱਥ ਜੋੜਕੇ ਬੇਨਤੀ ਕਰਦਾ ਹਾਂ।

[ਨਾਮ ਪ੍ਰੇਮੀ ਗੁਰ ਸਿੱਖਾਂ ਅੱਗੇ ਅਰਦਾਸ]।

ਸ਼੍ਰੀ ਅੰਮ੍ਰਿਤਸਰ ਆਦਿ ਬਸੰਤਿ। ਗੁਰਥਲ ਅਵਚਲ ਨਗਰ ਪ੍ਰਜੰਤ। ਜਿਤ ਕਿਤ ਸਭਿ ਧਰਨੀ ਪਰ ਬਜਾਪਤਿ। ਸਿੱਖਨਿ ਗਨ ਸਿੰਘ ਗੁਰ ਜਹਿਂ ਜਾਪਤਿ॥੨੬॥ ਅਰਜ਼ ਗੁਜ਼ਾਰੋਂ ਜੋਰਤਿ ਹਾਥਾ। ਬੰਦੋਂ ਧਰ ਪਰ ਧਰਿ ਧਰਿ ਮਾਥਾ।ਹੋਇ ਨ੍ਰਿਬਿਘਨ ਕਥਾ ਗੁਰ ਪੂਰੀ। ਛੰਦ ਬੰਦ ਮਾਧੁਰਤਾ ਚੂਰੀ ॥੨੭॥

{ ਬਸੰਤਿ=ਵਸਦੇ ਹਨ। ਪ੍ਰਜੰਤ=ਤੱਕ [ਸੰਸ:, ਪ੍ਰਯੰਤ।] }
{ ਬਜਾਪਤਿ=ਵਿਚਰਦੇ ਹਨ। (ਅ) ਫੈਲੇ ਹੋਏ ਹਨ। }

ਅਰਥ–ਸ਼੍ਰੀ ਅੰਮ੍ਰਿਤਸਰ ਤੋਂ ਆਦਿ (ਲੈਕੇ ਜੋਹੜੇ ਸਿੱਖ ਗੁਰਧਾਮਾਂ ਜਾਂ ਨਗਰੀਆਂ ਵਿਚ) ਵਸਦੇ ਹਨ, ਗੁਰ ਅਸਥਾਨ ਅਵਚਲ ਨਗਰ ਤੱਕ ਜਿੱਥੇ ਕਿਤੇ ਭੀ ਸਾਰੀ ਧਰਤੀ ਉਪਰ ਸਿੱਖਾਂ ਤੇ ਸਿੰਘਾਂ ਦੇ ਸਮੂਹ ਵਿਚਰਦੇ ਹਨ (ਤੇ ਜਿਹੜੇ) ਗੁਰੂ ਜੀ ਨੂੰ ਜਪਦੇ ਹਨ (ਤਿਨ੍ਹਾਂ ਸਾਰਿਆਂ ਅੱਗੇ) ਹੱਥ ਜੋੜਕੇ (ਮੈਂ) ਅਰਜ਼ ਕਰਦਾ ਹਾਂ ਧਰਤੀ ਤੇ ਮੱਥਾ ਧਰ ਧਰਕੇ ਨਮਸਕਾਰ ਕਰਦਾ ਹਾਂ (ਕਿ ਗੁਰੂ ਸਾਹਿਬਾਂ ਦੀ) ਕਥਾ ਸੁਹਣੇ ਛੰਦਾ ਬੰਦੀ ਤੇ ਮਿੱਠੀ (ਕਵਿਤਾ) ਵਿਚ ਨਿਰਵਿਘਨ ਸਮਾਪਤ ਹੋਵੇ।

ਗੁਰ ਸਿਖ ਸਿੰਘ ਸਗਲ ਜਗ ਬਜਾਪਤ। ਕਰਿ ਇਸ਼ਨਾਨ ਗੁਰੂ ਨਿਤ ਜਾਪਤਿ। ਤਿਨ ਸਭਿਹਿਨਿ ਕੇ ਚਰਨ ਮਨਾਊਂ। 'ਪੂਰਨ ਹੋਇ ਰ੍ਹਿਬ' ਵਰ ਪਾਊਂ ॥ ੨੮ ॥

ਅਰਥ–ਗੁਰੂ ਜੀ ਦੇ ਸਿੱਖ ਤੇ ਸਿੰਘ ਸਾਰੇ ਜਗਤ ਵਿਚ (ਜਿੰਨੇ) ਵਿਆਪ ਰਹੇ ਹਨ (ਜੋ) ਇਸ਼ਨਾਨ ਕਰਕੇ ਨਿੱਤ 'ਗੁਰੂ' 'ਗੁਰੂ' ਜਪਦੇ ਹਨ, ਤਿਨ੍ਹਾਂ ਸਾਰਿਆਂ ਦੇ ਮੈਂ ਚਰਨ ਮਨਾਉਂਦਾ ਹਾਂ ਤਾਂ ਕਿ ਮੈਂ (ਉਨ੍ਹਾਂ ਤੋਂ ਨ੍ਰਿਵਿਘਨ) ਰੰਗ ਸੰਪੂਰਨ ਹੋਣ ਦਾ ਵਰ ਪਾਵਾਂ।

ਗੁਰੂ ਸਰੂਪ ਖਾਲਸਾ ਸਾਰੋ। ਹਤੈ ਸ਼ੱਤ੍ਰੂ ਕਰਿ ਜੰਗ ਅਖਾਰੋ। ਨਿਸ ਦਿਨ ਸਿਮਰਹਿ ਸਤਿਗੁਰ ਨਾਮੁ। ਤਿਨ ਸੱਭਿਹਿਨਿ ਕੇ ਚਰਨ ਪ੍ਰਨਾਮੁ ॥੨੯॥

ਅਰਥ–ਸਾਰਾ ਖਾਲਸਾ (ਪੰਥ ਜੋ) ਗੁਰੂ ਸਰੂਪ ਹੈ ਤੇ ਸ਼ੱਤ੍ਰੂਆਂ ਨੂੰ ਜੰਗ ਅਖਾੜੇ ਕਰਕੇ ਨਾਸ਼ ਕਰਦਾ ਹੈ ਤੇ ਰਾਤ ਦਿਨ ਸਤਿਗੁਰ ਦੇ ਨਾਮ ਨੂੰ ਸਿਮਰਦਾ ਹੈ (ਤਿਸ) ਸਾਰੇ (ਖਾਲਸਾ ਪੰਥ) ਦੇ ਚਰਨਾਂ ਤੇ (ਮੈਂ) ਨਮਸਕਾਰ ਕਰਦਾ ਹਾਂ।

ਭਾਵ—ਕਵਿ ਜੀ ਦੀ ਰੂਹਾਨੀਅਤ ਦੇ ਭੇਤਾਂ ਦੀ ਗਹਿਰੀ ਸਮਝ ਵਲ ਤੱਕੋ, ਕਿ ਗੁਰ ਸਿੱਖਾਂ, ਸਿੰਘਾਂ, ਖਾਲਸਿਆਂ ਦੇ ਅੱਗੇ ਅੰਕ ੨੬ ਤੋਂ ੨੯ ਵਿਚ ਜਦ ਬੇਨਤੀ ਕਰਦੇ ਹਨ, ਚਰਨਾਂ ਪਰ ਮੱਥਾ ਟੇਕਦੇ ਹਨ ਤਦ ਉਨ੍ਹਾਂ ਨਾਲ ਇਕ ਵਿਸ਼ੇਸ਼ਨ ਜ਼ਰੂਰ ਲਾਉਂਦੇ ਹਨ 'ਗੁਰ ਜਹਿੰ ਜਾਪਤ'= ਜਿਹੜੇ ਗੁਰੂ ਜੀ ਨੂੰ ਜਪਦੇ ਹਨ। ਪੁਨਾ: 'ਕਰ ਇਸ਼ਨਾਨ ਗੁਰੂ ਨਿਤ ਜਾਪਤ'। ਪੁਨਾ: 'ਨਿਸਦਿਨ ਸਿਮਰਹਿੰ ਸਤਿਗੁਰ ਨਾਮੂ'। ਜਿਸ ਤੋਂ ਸਪਸ਼ਟ ਦੱਸ ਰਹੇ ਹਨ ਕਿ ਮੈਂ ਉਨ੍ਹਾਂ ਗੁਰੂ ਕੇ ਸਿੱਖਾਂ ਜਾਂ ਗੁਰੂ ਕੇ ਖਾਲਸਿਆਂ ਦਾ ਧਿਆਨ ਧਰਕੇ ਨਮਸਕਾਰ ਕਰਕੇ ਨਿਰਵਿਘਨਤਾ ਦੀ ਯਾਚਨਾਂ ਕਰ ਰਿਹਾ ਹਾਂ ਜੋ 'ਸਿਮਰਨਿ' ਵਿਚ ਹਨ। ਆਤਮ ਮੰਡਲ ਦੇ ਅਸੂਲ ਮੁਜਬ 'ਨਾਮ ਵਿਹੂਣਿਆਂ' ਦਾ ਧਿਆਨ ਨਹੀਂ ਧਰਦੇ, ਉਨ੍ਹਾਂ ਦਾ ਸਿਮਰਨ ਨਹੀਂ ਕਰਦੇ। ਜੀਉਂਦਿਆਂ ਦਾ ਕਿ ਮੋਇਆਂ ਦਾ ਐਸਾ ਸਿਮਰਨ ਧਯਾਨ ਧਰਨ ਵਾਲਿਆਂ ਨੂੰ ਉਨ੍ਹਾਂ ਦੇ ਅਵਗੁਣਾਂ ਤੇ ਮਾਯਕ ਮੈਲਾਂ ਨਾਲ ਮੈਲ ਦੀ ਛੁਹ ਲਾਉਂਦਾ ਤੇ ਕਈ ਵੇਰ ਭੈੜੇ ਆਵੇਸ਼ ਦੇਕੇ ਰੋਗੀ ਕਰ ਦੇਂਦਾ ਹੈ। ਨਾਮ ਸਿਮਰਨ ਨਾਲ ਆਤਮਾ ਉੱਜਲ, ਲਹੁਕੀ, ਤੇ ਹਉਂ ਦੇ ਭਾਰ ਤੋਂ ਹਲਕੀ, ਸੁਖੀ ਤੇ ਸੁਖਦਾਈ ਹੋ ਜਾਂਦੀ ਹੈ, ਐਸਿਆਂ ਨੂੰ ਯਾਦ ਕਰਨਾ ਯਾ ਉਨ੍ਹਾਂ ਅਗੇ ਬੇਨਤੀ ਕਰਨੀ ਮਨ ਉਤੇ ਚੰਗਾ ਅਸਰ ਪਾਉਂਦੀ ਹੈ।

[ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਮਸਕਾਰਾਤਮਕ ਮੰਗਲ]।

ਬ੍ਰਹਮਗ੍ਯਾਨ ਹਰਿ ਭਗਤ ਖਜ਼ਾਨਾ। ਸਾਗਰ ਜਗਤ ਜਹਾਜ ਸਮਾਨਾ। ਸੰਗਤਿ ਅਪਨੀ ਸਗਲ ਉਧਾਰਨ। 'ਗੁਰੂ ਗ੍ਰੰਥ' ਗੁਰ ਕੀਨਿ ਉਚਾਰਨ ॥ ੩੦ ॥ ਜਿਸ ਮਹਿੰ ਜ਼ਾਹਰ ਜਾਗਤਿ ਜੋਤਿ। ਸਿੱਖਨਿ ਅਭਿਮਤਿ ਪੂਰਨ ਹੋਤਿ। ਭੁਗਤਿ ਮੁਕਤਿ ਦਾਇਕ ਜਗਨਾਥਾ। ਨਮੋ ਕਰੋਂ ਧਰ ਪਰ ਧਰਿ ਮਾਥਾ ॥ ੩੧ ॥ ਲਾਖਹੁੰ ਲਿਖੇ ਧਰਾਤਲ ਸਾਰੇ। ਪਠਹਿੰ ਸੁਨਹਿੰ ਸਿਖ ਵਾਰ ਨ ਪਾਰੇ। ਸਕਲ ਕਾਮਨਾ ਲਹੀਅਤਿ ਜਿਸਤੇ। ਅੰਤ ਸਮੈਂ ਕੈਵਲ ਹੁਇ ਤਿਸਤੇ ॥ ੩੨ ॥

ਅਰਥ—ਆਪਣੀ ਸਾਰੀ ਸੰਗਤ ਨੂੰ ਉਧਾਰਨ ਵਾਸਤੇ ਸ਼੍ਰੀ ਗੁਰੂ ਗ੍ਰੰਥ (ਸਾਹਿਬ ਜੀ ਜੋ) ਗੁਰ (ਸਾਹਿਬਾਂ) ਨੇ ਉਚਾਰਨ ਕੀਤਾ ਹੈ (ਉਹ) ਬ੍ਰਹਮ ਗ੍ਯਾਨ ਤੇ ਹਰੀ ਦੀ ਭਗਤੀ ਦਾ ਖਜ਼ਾਨਾ ਹੈ ਤੇ ਸੰਸਾਰ ਸਾਗਰ (ਤੋਂ ਤਾਰਨ ਲਈ) ਜਹਾਜ ਸਮਾਨ ਹੈ, (ਜਿਸ ਵਿਚ) ਪ੍ਰਗਟ ਹੀ ਜੋਤਿ (ਗੁਰੂ ਸਾਹਿਬਾਂ ਦੀ) ਪ੍ਰਕਾਸ਼ ਰਹੀ ਹੈ (ਤੇ ਜਿਨ੍ਹਾਂ ਤੋਂ) ਸਿਖਾਂ ਦੀਆਂ ਮਨ ਵਾਂਛਤ (ਕਾਮਨਾ) ਪੂਰਨ ਹੁੰਦੀਆਂ ਹਨ (ਤੇ ਜੋ) ਜਗਤ ਨਾਥ ਭੁਗਤ ਮੁਕਤਿ ਦਾ ਦਾਤਾ ਹੈ, ਧਰਤੀ ਤੇ ਮੱਥਾ ਧਰਕੇ (ਤਿਸਨੂੰ) ਨਮਸਕਾਰ ਕਰਦਾ ਹਾਂ। ਜਿਹੜੇ ਗੁਰੂ ਗ੍ਰੰਥ ਜੀ ਕਿ) ਸਾਰੀ ਪ੍ਰਿਥਵੀ ਤਲ ਤੇ ਲੱਖਾਂ (ਦੀ ਗਿਣਤੀ ਵਿਚ) ਲਿਖੇ ਹੋਏ ਹਨ, ਤੇ ਜਿਨ੍ਹਾਂ ਨੂੰ) ਪੜ੍ਹਨ ਸੁਣਨ ਵਾਲਿਆਂ ਸਿੱਖਾਂ ਦਾ ਵਾਰ ਪਾਰ ਹੀ ਨਹੀਂ (ਪਾਇਆ ਜਾਂਦਾ)(ਅਤੇ)ਜਿਸ(ਗੁਰੂ ਗ੍ਰੰਥ ਜੀ) ਤੋਂ ਸਾਰੀਆਂ ਕਾਮਨਾਂ ਪਾਈਦੀਆਂ ਹਨ, (ਅਤੇ)ਅੰਤ

ਸਮੇਂ (ਉਸ) ਸ਼੍ਰੀ ਗੁਰੂ ਗ੍ਰੰਥ ਜੀ ਤੋਂ ਨਿੱਤ ਮੁਕਤੀ ਮਿਲਦੀ ਹੈ।

ਕੂਤ ਭਵਿੱਖਤ ਸਿੱਖ ਨਹਿੰ ਗਿਨਤੀ।ਤੇ ਅਬਿ ਸਭਿਨਿ ਅੱਗੂ ਮਮ ਬਿਨਤੀ।
ਬਿਨਸਹਿੰ ਬਿਘਨ,ਗ੍ਰੰਥਹੁਇ ਪੂਰਾ।ਜਿਸਮਹਿੰ ਸਤਿਗੁਰੁਕੋਜਸਰੂਰਾ॥੩੩॥

ਅਰਥ–ਪਿੱਛੇ ਹੋ ਚੁਕੇ ਅੱਗੇ ਹੋਣ ਵਾਲੇ ਤੇ ਹੁਣ ਦੇ (ਸਮੇਂ ਦੇ) ਅਣਗਿਣਤ ਸਿੱਖ ਹਨ, (ਇਨ੍ਹਾਂ) ਸਾਰਿਆਂ ਅੱਗੇ ਮੇਰੀ ਬੇਨਤੀ ਹੈ ਕਿ ਮੇਰੇ ਵਿਘਨ ਨਾਸ਼ ਹੋਣ ਤੇ (ਇਹ) ਗ੍ਰੰਥ ਜਿਸ ਵਿਚ ਸਤਿਗੁਰੂ ਜੀ ਦਾ ਸੁਹਣਾ ਜਸ ਹੈ, ਪੂਰਾ ਹੋਵੇ।

[ਉਸਤਾਦ ਪਿਤਾ ਤੇ ਮਾਤਾ ਨੂੰ ਨਮਸਕਾਰ]।

ਸੰਤ ਸਿੰਘ ਗੁਰ ਅੱਖਰ ਦਾਤਾ। ਨਮੋ ਕਰੌਂ ਤਿਨ ਪਦ ਜਲਜਾਤਾ। ਦੇਵਾ ਸਿੰਘ ਪਿਤਾ ਮਮ ਨਾਮੂ। ਤਿਨ ਕੇ ਪਦ ਅਰਬਿੰਦ ਪ੍ਰਣਾਮੂ॥ ੩੪॥ ਨਿਜ ਮਾਤਾ ਕੌ ਕਰਿ ਅਭਿਬੰਦਨ। ਕਥੌਂ ਕਥਾ ਕਲਿ ਕਲੁਖ-ਨਿਕੰਦਨ। ਸੁਨੀਅਹਿ ਗਨ ਸ਼੍ਰੋਤਾ ਸਵਧਾਨਾ। ਇਕ ਮਨ ਹੋਇ ਧਰਹੁ ਨਿਜ ਕਾਨਾ॥ ੩੫॥

ਅਰਥ–(ਮੇਰੇ) ਅੱਖਰ ਦਾਤਾ ਉਸਤਾਦ (ਸ਼੍ਰੀਮਾਨ ਭਾਈ) ਸੰਤ ਸਿੰਘ ਜੀ (ਗਜਾਨੀ) ਹਨ, ਤਿਨ੍ਹਾਂ ਦੇ ਚਰਨਾਂ ਕਵਲਾਂ ਪਰ (ਮੈਂ) ਨਮਸਕਾਰ ਕਰਦਾ ਹਾਂ, ਤੇ ਮੇਰੇ ਪਿਤਾ ਜੀ ਦਾ ਨਾਮ (ਸ਼੍ਰੀਮਾਨ ਭਾਈ) ਦੇਵਾ ਸਿੰਘ (ਜੀ) ਹੈ, ਤਿਨ੍ਹਾਂ ਦੇ ਬੀ ਚਰਨ ਕਵਲਾਂ ਤੇ ਮੇਰੀ ਨਮਸਕਾਰ ਹੋਵੇ। (ਫੇਰ ਮੈਂ) ਆਪਣੀ ਮਾਤਾ ਜੀ ਨੂੰ ਨਮਸਕਾਰ ਕਰਕੇ ਕਲਜੁਗ ਦੇ ਪਾਪਾਂ ਨੂੰ ਨਾਸ਼ ਕਰਨੇ ਵਾਲੇ (ਗੁਰੂ ਸਾਹਿਬਾਂ ਦੀ) ਕਥਾ ਕਥਨ ਕਰਦਾ ਹਾਂ। (ਹੇ) ਸਾਰੇ ਸ਼੍ਰੋਤਾ ਜਨੋ ! ਇਕ ਮਨ ਹੋਕੇ ਆਪਣੇ ਕੰਨ ਧਰਿ ਸਾਵਧਾਨ ਹੋਕੇ ਸੁਣੋ:–

[ਕਥਾ ਦਾ ਮਹਾਤਮ]।

ਮਹਿੰਮਾ ਕਹਿੰ ਲਗ ਕਹੋ ਸੁਨਾਵੌਂ। ਗੁਰ ਜਸ ਜਿਸ ਮਹਿੰ ਰੁਚਿਰ ਬਨਾਵੌਂ। ਗੁਰ ਸ਼ਰਧਾ ਕੌ ਉਰ ਅਧਿਕਾਵਤਿ। ਜਿਸਤੇ ਭੁਗਤਿ ਮੁਕਤਿ ਸਿਖ ਪਾਵਤਿ॥ ੩੬॥ ਸਕਲ ਕਾਮਨਾ ਦੇਵਨਹਾਰੀ। ਅਨਿਕ ਜਨਮ ਕੇ ਕਲਮਲ ਹਾਰੀ। ਸੁਨਹਿ ਗ੍ਰੰਥ ਸਭਿ ਹੁਇ ਗੁਨ ਗਯਾਤਾ। ਸਰਬ ਚਰਿੱਤ੍ਰ ਲਖਹਿ ਬੱਖਯਾਤਾ॥ ੩੭॥ ਦੁਸ਼ਟ ਬਿਡਾਰਨ ਦਾਸ ਉਧਾਰਨਿ। ਇੱਤਯਾਦਿਕ ਕੀਨੇ ਜਿਮ ਕਾਰਨ। ਸੁਨਹਿ ਸਰਬ ਕੌ ਸਾਰ ਪਛਾਨੈ। ਪੁੰਨ ਉਪਾਇ ਪਾਪ ਗਨ ਹਾਨੈਂ॥ ੩੮॥

ਅਰਥ–(ਗੁਰੂ ਜੀ ਦੀ ਕਥਾ ਦੀ) ਮਹਿੰਮਾ ਜਿਸ ਵਿਚ ਕਿ ਮੈਂ ਗੁਰ ਜਸ ਸੁਹਣੀ ਤਰ੍ਹਾਂ ਬਣਾ ਰਿਹਾ ਹਾਂ ਕਿਥੋਂ ਤਕ ਕਹਿਕੇ ਸੁਣਾਵਾਂ ? (ਇਹ) ਗੁਰ ਸ਼ਰਧਾ ਰਿਦੇ ਵਿਚ ਵਧਾਉਂਦੀ ਹੈ ਜਿਸ ਤੇ (ਹਰ) ਸਿੱਖ ਭੁਗਤ ਮੁਕਤਿ ਪਾ ਲੈਂਦਾ ਹੈ ॥ ੩੬ ॥ (ਫੇਰ) ਸਾਰੀਆਂ

ਕਾਮਨਾ ਦੇਣ ਵਾਲੀ ਹੈ, ਅਨੇਕਾਂ ਜਨਮਾਂ ਦੇ ਪਾਪ ਨਸ਼ਟ ਕਰਨ ਹਾਰੀ ਹੈ, (ਜੋ ਇਸ) ਸਾਰੇ ਗ੍ਰੰਥ ਨੂੰ ਸੁਣੇਗਾ ਓਹ ਗੁਣਾਂ ਦਾ ਗਯਾਤਾ ਹੋ ਜਾਏਗਾ ਤੇ ਸਾਰੇ (ਗੁਰੂ ਸਾਹਿਬਾਂ ਦੇ) ਚਰਿੱਤ੍ਰ ਪ੍ਰਗਟ ਹੀ ਜਾਣ ਲਵੇਗਾ ॥ ੩੭ ॥ (ਗੁਰੂ ਸਾਹਿਬਾਂ ਦਾ) ਦੁਸ਼ਟਾਂ ਨੂੰ ਮਾਰਨਾਂ ਤੇ ਦਾਸਾਂ ਨੂੰ ਉਧਾਰਨਾਂ ਇਸ ਤੋਂ ਆਦਿ ਲੈਕੇ ਜਿਵੇਂ ਕਾਰਨ (ਅਥਵਾ ਚਰਿੱਤ) ਕੀਤੇ ਹਨ, ਸਾਰਿਆਂ ਨੂੰ ਸੁਣਕੇ ਉਨ੍ਹਾਂ ਦਾ ਜੋ ਸਾਰ ਹੈ ਪਛਾਣੇਗਾ ਉਹ (ਆਪਣੇ ਲਈ) ਪੁੰਨ ਉਪਾਕੇ (ਆਪਣੇ) ਸਾਰੇ ਪਾਪਾਂ ਦਾ ਨਾਸ਼ ਕਰੇਗਾ।

ਹੁਇ ਚਿਤ ਚੌਪ ਜੁ ਪ੍ਰੇਮੀ ਸਿੱਖਨ। ਪਠਹਿ ਸੁਨਹਿ ਅਬਿ ਕਿਧੌਂ ਭਵਿੱਖਨ। ਨਹਿੰ ਦੂਖਨ ਕੁਛ ਰਿਦੈ ਬਿਚਾਰੋ।ਪਾਵਨ ਗੁਨ ਗਨ ਕੋ ਮਨ ਧਾਰੋ*॥੩੯॥

ਅਰਥ–(ਜੋ ਵੀ) ਪ੍ਰੇਮੀ ਸਿੱਖ ਚਿੱਤ ਵਿਚ ਚੌਂਪ ਵਾਲਾ ਹੋਕੇ ਹੁਣ ਯਾ ਭਵਿੱਖਤ ਵਿਚ ਪੜ੍ਹੇ ਯਾ ਸੁਣੇਗਾ (ਉਹਨਾਂ ਅੱਗੇ ਮੇਰੀ ਬੇਨਤੀ ਹੈ ਕਿ ਮੇਰੇ) ਦੁਖਣਾ ਨੂੰ ਕੁਛ ਵੀ ਰਿਦੇ ਵਿਚ ਨਾ ਵਿਚਾਰੋ (ਤੇ ਕੇਵਲ) ਪਵਿੱਤ੍ਰ ਗੁਣਾਂ ਦੇ ਸਮੂਹ ਹੀ ਮਨ ਵਿਚ ਧਾਰਨਾ ਕਰੋ।

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੌ ਮੰਗਲਾਚਰਨ' ਬਰਨਨੰ ਨਾਮ ਪ੍ਰਿਥਮੋ ਅੰਸੂ ॥੧॥

੨. [ਸੀਸ ਕੀਰਤਪੁਰ ਲਿਆਉਣਾ]।

ਦੋਹਰਾ ॥ ਦਿੱਲੀ ਤੇ ਸਿਖ ਪ੍ਰਥਮ ਜੋ ਗਮਨਯੋ ਆਇਸੁ ਲੇਯ।ਤੇਗ ਬਹਾਦਰ ਸਤਿਗੁਰੂ ਪਠਯੋ ਭੇਟ ਕੋ ਦੇਯ[1] ॥ ੧ ॥ ਸ੍ਵੈਯਾ ਛੰਦ ॥ ਪੈਸੇ ਪੰਚਹੁ ਸ਼੍ਰੀ ਫਲ ਸੁੰਦਰ ਗੁਰਤਾ ਅਰਪਨਿ ਕੀ ਬਿਧਿ ਜੋਇ।ਲੈਕਰਿ ਪੰਚ ਬਿਖੈ ਪ੍ਰਸਥਾਨਯੋ, ਥਿਰਯੋ ਨ ਕਿਸ ਥਲ,ਥਕਤਿ ਨ ਸੋਇ।ਗੁਰ ਆਗਯਾ ਸਨੰਦਨ ਅਸਵਾਰੀ, ਚਿਤ ਉਤਸਾਹ ਸੂਤ ਤਬਿ ਹੋਇ[2]। ਪਹੁੰਚਯੋ ਆਨਿ ਅਨੰਦਪੁਰਿ ਸੋ ਸਿਖ

[1]ਭੇਟਾ ਨੂੰ ਦੇਕੇ। [2] ਮਾਨੋ) ਗੁਰੂ ਜੀ ਦੀ ਆਗਯਾ ਇਹ ਤਾਂ ਰਥ ਦੀ ਅਸਵਾਰੀ ਸੀ ਤੇ (ਸਿੱਖ ਦੇ) ਚਿੱਤ ਦਾ ਜੋ ਉਤਸਾਹ ਸੀ ਸੋ ਰਥਵਾਹੀ ਹੋਇਆ।

*ਇੱਥੇ ਕਵਿ ਜੀ ਦੀਆਂ ਬਹੁਤ ਤੇ ਸਭ ਅੱਗੇ ਬੇਨਤੀਆਂ ਤੋਂ ਪਤਾ ਲਗਦਾ ਹੈ ਕਿ ਉਹਨਾਂ ਦੇ ਚਿੱਤ ਵਿਚ ਗ੍ਰੰਥ ਸੰਪੂਰਨ ਕਰਨ ਦੀ ਅਤੀ ਅਭਿਲਾਖਾ ਹੈ ਅਰ ਸਰੀਰ ਦੀ ਕੋਈ ਦੁਰਬਲਤਾ ਯਾ ਸਮੇਂ ਦੇ ਕੋਈ ਰੰਗ ਯਾ ਉਂਵ ਹੀ ਸਮੇਂ ਦੀ ਅਸਾਰਤਾ ਦਾ ਖਿਆਲ ਤੇ ਵਿਘਨ ਕਾਰੀਆਂ ਦਾ ਭੀ ਅੱਖਾਂ ਅੱਗੇ ਹੈ ਤੇ ਡਰਦੇ ਹਨ ਕਿ ਮਤੇ ਕੰਮ ਵਿਚਾਲੇ ਨਾ ਰਹਿ ਜਾਵੇ, ਇਸ ਲਈ ਮਨ ਬਹੁਤ ਏਕਾਗਰ ਤੇ ਤਤਪਰ ਹੋ ਹੋਕੇ ਚਾਰ ਚੁਫੇਰੇ ਬਿਨਯ ਵਿਚ ਜਾਂਦਾ ਹੈ। ਸੋ ਆਪ ਦੀ ਅਰਦਾਸ ਪੂਰੀ ਹੋਈ ਕਿ ਗ੍ਰੰਥ ਪੂਰਨ ਹੋਗਿਆ ਤੇ ਮਗਰੋਂ ਉਸੇ ਸਾਲ ਵਿਚ ਆਪ ਦਾ ਦੇਹਾਂਤ ਹੋਇਆ। ਕਦੇ ਇਸ ਵੇਲੇ ਸਰੀਰ ਨਾ ਬਿਨਸਦਾ ਤੇ ਹੁਣ ਇਕ ਅੱਧ ਸਾਲ ਗ੍ਰੰਥ ਨੂੰ ਸੋਧਣ ਦਾ ਅਵਸਰ ਮਿਲ ਜਾਂਦਾ ਤਾਂ ਸ਼੍ਰੀ ਗੁਰ ਪ੍ਰਤਾਪ ਸੂਰਜ ਹੋਰ ਬੀ ਚਮਕਦਾਰ ਹੋ ਜਾਂਦਾ। ਵਿਸ਼ੇਸ਼ ਖਿਆਲ ਏਸੇ ਪਾਸੇ ਪੈਂਦਾ ਹੈ ਕਿ ਆਪ ਦਾ ਸਰੀਰ ਕੰਮ ਦੀ ਬਾਹੁਲਤਾ ਦੇ ਕਾਰਨ ਕਮਜ਼ੋਰ ਯਾ ਕੁਛ ਬੀਮਾਰ ਰਹਿਣ ਲੱਗ ਪਿਆ ਸੀ।

'ਕੁਸ਼ਲ' ਕਹਤਿ, ਬੂਝਹਿ ਨਰ ਕੋਇ॥੨॥ਸਵਾ ਪਹਿਰ ਦਿਨ ਆਯੋ ਤਿਸ ਛਿਨ, ਬੈਠੇ ਸ਼੍ਰੀ ਗੋਬਿੰਦ ਸਿੰਘ ਰਾਇ।ਜਗਤ ਸਮਸਤ[1] ਜੁ ਬਰਤਹਿ[2] ਨਿਤ-ਪ੍ਰਤਿ ਸੋ ਸਭਿ ਚਿਤ ਮਹਿੰ ਬਿਦਤਹਿ ਆਇ[3]। ਕਿਤਿਕ ਮਸੰਦ ਬਿਲੰਦ ਚਿੰਤ ਜੁਤਿ, ਚਹੁੰਦਿਸਿ ਮਹਿੰ ਤਿਮ ਸਿਖ ਸਮੁਦਾਇ। ਕੋਚਿਤ ਰਹਤਿ ਸਮੀਪ ਕਦੀਮੀ[4], ਕੋਚਿਤ ਨਏ ਦਰਸ ਹਿਤ ਆਇੰ ॥੩ ॥ ਸ਼ੀਘ੍ਰ ਕਰਤਿ ਸਿਖ ਪਹੁੰਚਨੋ ਤਤਛਿਨ,ਦੇਖਿ ਉਠੇ ਸਤਿਗੁਰ ਅਗਵਾਇ।ਗੁਰਤਾ ਪਹੁੰਚੀ ਲਖੀ, ਨਮੋ ਕਰਿ, ਪੁਨ ਬੈਠੇ ਸਿੰਘਾਸਨ ਆਇ। ਧਰਿ ਪੈਸੇ ਆਗੇ ਸਭਿ ਦੇਖਤਿ,ਲੇ ਸ਼ੀਛਲ ਝੋਰੀ ਮਹਿੰ ਪਾਇ। ਹਾਥ ਬੰਦਿ ਬੰਦਨ ਸਿਖ ਕੀਨਸਿ ਪਦ ਅਰਬਿੰਦਨਿ ਸੀਸ ਟਿਕਾਇ ॥ ੪ ॥ ਪੁਨ ਸਿਖ ਨੇ ਸਿਖ ਸਭਾ ਸਰਬ ਕੋ ਨਮੋ ਕਰੀਚਹੁੰਦਿਸ਼ਿ ਮੁਖ ਫੇਰਿ।ਆਇਸੁ ਲੇ ਸਤਿਗੁਰ ਕੀ ਬੈਠਨੋ ਸਨ-ਮੁਖ ਸੁੰਦਰ ਦਰਸ਼ਨ ਹੇਰਿ। ਸੁਧਿ ਬੂਝੀ, ਸਭਿ ਲਗਨੋ ਸੁਨਾਵਨਿ:-'ਤੁਰ ਕੋਸ਼ੂਰ ਕੇ ਖੋਟ ਬਡੇਰ।ਕਰਤਿ ਕਠਿਨਤਾ ਅਨਿਕ ਭਾਂਤਿ ਕੀ, ਨਹਿੰ ਕੁਛ ਜਾਨਹਿੰ ਪ੍ਰਭੁ ਦਲੇਰ[5]॥੫॥ਬਦਨ ਪ੍ਰਫੁੱਲਜ਼ਤਿ ਇਕ ਸਮ ਨਿਤ ਰਹਿ ਜਥਾ ਪ੍ਰਭਾਤਿ ਖਿਰਹਿੰ ਅਰਬਿੰਦ। ਪਠਹਿ ਨੁਰੰਗਾ ਕੁਮਤਿ[6] ਮੁਲਾਨੇ ਜੋ ਸਮਾਨੇ ਉਮਰਾਵ ਬਿਲੰਦ।-ਕਰਾਮਾਤ ਕੁਛ ਕਰਹੁ ਦਿਖਾਵਨਿ ਕੈ ਤਜਿ ਦੇਹੁ ਧਰਮ ਜੋ ਹਿੰਦੁ। ਸਰਬ ਸ਼ਿਰੋਮਨ ਸ਼ਰ੍ਹਾ ਜਿ ਆਵਹੁ ਵਧੈ ਦੀਨ ਤੌ ਮਾਨਹਿੰ ਬ੍ਰਿੰਦ'॥੬॥ਦ੍ਵਿਜ ਕਸ਼ਮੀਰੀ ਆਦਿ ਜਿਤਿਕ ਜਗ ਤੁਮਰੀ ਦਿਸ਼ਿ ਦੇਖਤਿ ਸਭਿ ਕੋਇ।ਫੇਰ ਨ ਫੇਰਹਿੰ[7] ਕਿਸੂ ਦੇਸ਼ ਮਹਿੰ, ਮਾਨਹਿੰ ਕਹਨੋ,ਤੁਰਕ ਜਗ ਹੋਇ[8]। ਇਮ ਚਿਤ ਚਹਤਿ ਨ ਜੇ ਅਤਿ ਰੁਚਿ ਕਰਿ[9],ਅਜ਼ਮਤ ਕਰਹੁ ਸ਼ਾਹੁ ਕਹਿ ਜੋਇ। ਰਾਮਰਾਇ ਬਹੁ ਕਰੀ ਅਧਿਕ ਹੀ ਜਿਮ ਭਾਖੀ ਦਿਖ-ਰਾਵਤਿ ਸੋਇ॥੭॥ਦਰਬ ਬ੍ਰਿੰਦ ਹਜ਼ਰਤ ਨੇ ਦੀਨਸਿ ਬਡ ਮਰਾਤਬਾ ਪਾਯੋ ਤਾਂਹਿ[10]। ਜਿਤ ਕਿਤ ਤੇ ਸਭਿ ਸੰਗਤਿ ਹੋਈ* ਵਧਨੋ ਸਮਾਜ ਸੁਜਸ ਜਗ ਮਾਂਹਿ। ਬਸਹੁ ਸ਼ਾਹ ਕੇ ਦੇਸ਼ਨਿ ਮਹਿੰ ਤੁਮ,ਪੁਜਵਾਵਹੁ ਜਿਤ ਦਿਸ਼ਿ ਚਲਿ

---

[1]ਸਾਰੇ ਜਗ ਵਿੱਚ । [2]ਜੋ ਵਰਤਦਾ ਹੈ। [3]ਪ੍ਰਗਟ ਹੁੰਦਾ ਹੈ। [4]ਪੁਰਾਣੇ । [5]ਭਾਵ ਬਹਾਦਰ ਗੁਰੂ ਜੀ ਪ੍ਰਵਾਹ ਨਹੀਂ ਕਰਦੇ। [6]ਖੋਟੀ ਬੁੱਧ ਵਾਲੇ। [7](ਤੁਸਾਂ ਨੂੰ) ਸਾਰੇ ਮੰਨਣਗੇ। [8]ਫੇਰ ਨਹੀਂ (ਹੁਕਮ) ਮੋੜਨਗੇ। [9] ਸਾਰਾ) ਜਗ ਤੁਰਕ ਹੋ ਜਾਵੇਗਾ। [10]ਭਲਾ ਜੇ ਤੁਹਾਡਾ ਜੀ ਕਿਵੇਂ ਬੀ ਇਹ ਕੁਛ ਕਰਨਾ ਨਾ ਚਾਹੇ ਤਾਂ.....। [11]ਭਾਵ ਰਾਮ ਰਾਇ ਨੇ।

*ਪਾ:-ਜਿਤ ਕਿਤ ਸੰਗਤਿ ਹੋਇੰ ਸਿਖ ਬਹੁ।

ਜਾਹਿੰ। ਕਯੋਂਕਰਿ[1]ਕਹਯੋ ਨ ਮਾਨਹਿੰ ਤਿਸ ਕੋ[2] ਦਿਹੁ ਅਜ਼ਮਤ ਨਹਿੰ ਕੀਜਹਿ ਨਾਂਹਿ[3]–॥੮॥ਗੁਰੂ ਕਹਯੋ–ਮੂਰਖ ਚਵਗੱਤਾ ਦੁਸ਼ਟ ਕੁਪੱਤਾ ਮੱਤਾ ਮੰਦ[4]। ਦੁਰਮਤਿ ਰੱਤਾ; ਹੁਇ ਬਿਨ ਸੱਤਾ ਹੁੱਤਾ ਤੁਰਕਨ ਤੇਜ ਬਿਲੰਦ[5]। ਝਖ ਮਾਰਤਿ ਤੱਤਾ[6], ਹੁਇ ਕਰਿ ਮੱਤਾ[7], ਬਨਹਿ ਉਵੱਤਾ ਘੱਤਾ ਦੁੰਦ[8]। ਗੁਰ[9] ਬਰ ਦਿੱਤਾ, ਬਾਬਰ ਲਿੱਤਾ, ਇਹ ਖੋਵੈ ਤਿਸ ਨੱਤਾਨੰਦ[10]॥੯॥ਕਰਾਮਾਤ ਕੋ ਕਹੈਂ ਕਹਿਰ ਜਨ ਦਰਵੇਸ਼ਨਿ ਕੋ ਐਸ ਨ ਕਾਜ।ਨਾਟਕ[11] ਚੇਟਕ[12]ਕਰਿ ਦਿਖਰਾਵਨਿ ਪ੍ਰਭੁ ਲੋਕਨ ਕਹਿ[13] ਆਵਤਿ ਲਾਜ। ਅਧਿਕ ਧਰਮ ਧਨ[14]ਧਰਹਿੰ,ਨ ਛੋਰਹਿੰ, ਨਿਜ ਨਿਜ ਪ੍ਰਿਯ ਸਭਿ ਕੋ ਸੁਖ ਸਾਜ[15]। ਈਸ਼ੁਰ ਕਰਹਿ, ਮੇਟ ਕੋ ਸਾਕਹਿ, ਹਠ ਜੋ ਕਰਹਿ ਮੂਢ ਮਤਿ ਪਾਜ[16]–॥੧੦॥ ਮ੍ਰਿਦੁਲ ਕਠਨ ਇੱਤਸਾਦਿਕ ਭਾਖੇ, ਸੁਨਿ ਕਰਿ ਦੁਖਹਿ ਅਧਿਕ ਉਰ ਮਾਂਹਿ।ਪੁਨ ਗੁਰ ਮੋ ਕਹੁ ਕੀਨਿ ਅਵਾਹਨ[17] ਜਮਾਦਾਰ ਕਾਰਾਗ੍ਰਿਹਤਾਂਹਿ[18]। ਸੋ ਗੁਰ ਸੇਵਕ ਹੁਇ ਅਨਕੂਲੀ[19],ਪਠਹੁ ਜੁ ਸਿੱਖ[20] ਮਿਲਾਵਹਿ ਵਾਹਿ। ਬੰਦਹਿ ਚਰਨ ਕਮਲ ਸ਼ਰਧਾਊ, ਮੁਝ ਲੇ ਗਯੋ ਪ੍ਰਭੂ ਕੇ ਪਾਹਿ॥੧੧॥ਗੁਰ ਬੋਲੇ–ਹਮ ਅਲਪ ਆਰਬਲ ਇਕ ਦੁਇ ਦਿਨ ਕੀ ਨਿਸ਼ਚੈ ਜਾਨਿ। ਜਗ ਗੁਰਤਾ ਕੋ ਲੈਕਰਿ ਗਮਨਹੁ,ਨਹਿੰ ਠਹਿਰਹੁ ਹ੍ਵੈਕੈ ਸਵਧਾਨ।ਪਹੁੰਚਹੁ ਈਸ਼ੁਰਅੰਸਹਿ[21]ਅਰਪਹੁ, ਵਧੈ ਪ੍ਰਤਾਪ ਜਹਾਨ ਮਹਾਨ ।ਬਿਨਾ ਕਾਨ[22]ਤੁਰਕਾਨ ਪ੍ਰਹਾਨਹੁ[23],ਸੇਵਕਾਨਿ ਰੱਛਹੁ ਬਲ ਠਾਨਿ–॥੧੨॥ਲੈਕਰਿ ਗਮਨਯੋ, ਥਿਰਯੋ ਨ ਮਾਰਗ, ਗੁਰ ਬਲ ਤੇ ਪਹੁੰਚਯੋ ਪੁਰਿ ਆਇ[24]। ਸਭਾ ਸਹਿਤ

[1]ਕਿਵੇਂ ਭੀ। [2]ਉਸ (ਸ਼ਾਹ) ਦਾ। [3]ਇਨਕਾਰ ਨਾਂ ਕਰੋ। [4]ਮਸਤਿਆ ਹੋਇਆ ਨੀਚਤਾ ਵਿੱਚ। [5](ਜੋ)ਤੁਰਕ ਦਾ ਬੜਾ ਤੇਜ ਹੁੰਦਾ ਸੀ ਸੱਤਿਆ ਤੋਂ ਬਿਨਾ ਹੋ ਜਾਏਗਾ ਭਾਵ ਨਾਸ਼ ਹੋ ਜਾਏਗਾ। [6]ਸੜਿਆ ਹੋਇਆ। [7]ਮਸਤਿਆ। [8]ਬਣਕੇ ਅਵੇੜਾ ਜੋ ਰੌਲਾ ਪਾਂਵਦਾ ਹੈ। [9]ਗੁਰ (ਨਾਨਕ ਜੀ) ਨੇ। [10]ਪੜਪੜੋਤੇ ਦਾ ਪੁੱਤ੍ਰ। ਬਾਬਰ, ਹਮਾਯੂੰ, ਅਕਬਰ,ਜਹਾਂਗੀਰ, ਸ਼ਾਹ ਜਹਾਂ, ਔਰੰਗਜ਼ੇਬ। ਬਾਬਰ ਦਾ ਪੋਤਾ ਅਕਬਰ, ਪੜੋਤਾ ਜਹਾਂਗੀਰ, ਪੜਪੜੋਤਾ ਸ਼ਾਹ ਜਹਾਂ, ਸ਼ਾਹ ਜਹਾਂ ਦਾ ਨੰਦ (ਪੁੱਤ੍ਰ) ਔਰੰਗਜ਼ੇਬ। [11]ਤਮਾਸ਼ਾ। [12]ਜਾਦੂ। [13]ਭਾਵ ਸੰਤਾਂ ਨੂੰ (ਨਾਟਕ ਚੇਟਕ ਕਰਦਿਆਂ)। [14]ਧਰਮ ਰੂਪੀ ਧਨ। [15]ਆਪੋ ਆਪਣਾ ਧਰਮ ਪਿਆਰਾ ਹੈ ਸਾਰਿਆਂ ਨੂੰ ਸੁਖ ਕਰਾਉਣ ਵਾਲਾ। [16]ਮੂਰਖ ਝੂਠੀ ਮਤ ਵਾਲਾ। [17]ਸੱਦਣਾ ਕੀਤਾ। [18]ਕੈਦਖਾਨੇ ਦਾ ਜੋ ਜਮਾਦਾਰ ਸੀ ਤਿਸ (ਦਵਾਰਾ)। [19]ਉਹ (ਜਮਾਦਾਰ) ਗੁਰਾਂ ਦਾ ਸੇਵਕ (ਆਗਜਾਕਾਰ) ਹੈ। [20]ਜੋ ਸਿੱਖ (ਆਪ) ਭੇਜ ਦੇ ਹੋ। [21]ਈਸ਼ੁਰ ਦੀ ਅੰਸ ਭਾਵ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ। [22]ਕਨੌਡ। [23]ਨਾਸ਼ ਕਰੋ। [24]ਲੈਕੇ ਟੁਰ ਪਿਆ, ਰਾਹ ਵਿੱਚ ਕਿਤੇ ਅਟਕਿਆ ਨਹੀਂ ਤੇ ਗੁਰਾਂ ਦੇ ਬਲ ਨਾਲ (ਆਨੰਦ) ਪੁਰ ਆ ਪੁੱਜਾ ਹਾਂ।

ਕਲਗ਼ੀਧਰ ਸੁਨਿ ਕਰਿ ਗੁਰ ਸਿਮਰਨਿ ਕਰਿ ਉਰ ਮਹਿੰ ਲਯਾਇ। ਬੰਦਿ ਹਾਥ ਬੰਦਨ ਕਰਿ ਪੁਨੰ ਪੁਨ ਅਲਖ ਗੁਰੂ ਗਤਿ ਲਖੀ ਨ ਜਾਇ। ਮਾਤ ਨਾਨਕੀ ਜਹਿੰ ਸ਼੍ਰੀ ਗੁਜਰੀ ਪਹੁੰਚਿ ਸਿੱਖ ਕਰਿ ਨਮੋ ਸੁਨਾਇ॥੧੩॥ਦੀਰਘ ਸ੍ਵਾਸ[1] ਤਪਤ ਅਤਿ ਛੋਰਤਿ ਲੋਚਨ ਜਲ ਝਲਕਨੋ ਤਤਕਾਲ।–ਅਤਿ ਸਮਰਥ ਜਿਨ ਦਾਸਨ ਦਾਸਹਿ,ਸਹੀ ਅਵੱਗਜਾ ਇਤਿਕ ਬਿਸਾਲ। ਚਹੈਂ ਕਰੈਂ ਬਿਨ ਬਿਲਮ ਸਰਬ ਕੁਛ,ਬਸਿ ਤੁਰਕੇਸ਼ੁਰ ਕੋ[2] ਅਸ ਹਾਲ।ਧੰਨ ਧੰਨ ਗੁਰ ਅਚਰਜ ਚਰਿਤਾ ਕਿਮ ਕੋ ਬਾਕ ਕਹੈ ਕਿਸ ਨਾਲ[3] ॥ ੧੪ ॥ ਅਵਧ ਓਜ ਕੀ[4], ਅਵਧਿ ਧੀਰ ਕੀ, ਅਵਧਿ ਅਵੱਗਜਾ ਲਹੀ ਸਹਾਰ[5]। ਤੁਮ ਬਿਨ ਕਉਨ ਕਰੈ ਅਸ ਕਾਰਜ, ਹਿੰਦੁ ਧਰਮ ਕੋ ਧਰਿ ਕਰਿ ਭਾਰ[6]। ਕਰਹੁ ਸੁ ਭਲੀ ਤੁਰਕ ਕੋ ਕਿਮ ਕਰਿ[7], ਹਮ ਕੋ ਦਰਸ਼ਨ ਪਯਾਸ ਉਦਾਰ। ਇਕ ਸਮ ਲੋਕ ਪ੍ਰਲੋਕ ਅਨੰਦਹੁ ਪ੍ਰਤਿਪਾਲਹੁ ਸਭ ਕੋ ਦਾਤਾਰ–॥ ੧੫ ॥ਮਾਤ ਨਾਨਕੀ ਰੁਦਤਿ ਬ੍ਰਿਲਾਪਤ–ਜਥਾ ਸਸੁਰ[8] ਮੋਰੈ ਗਤਿ ਕੀਨਿ। ਅਜ਼-ਮਤਿ ਨਹੀ ਜਨਾਵਨ ਕੀਨਸਿ, ਕਸ਼ਟ ਸਹਾਰੇ ਤਨ ਪਰ ਪੀਨ। ਦੇ ਖੱਤ੍ਰੀ[9] ਸਿਰ ਦੋਸ਼ ਘਨੇਰਾ ਰਾਵੀ ਤਟ ਸਰੀਰ ਤਜਿ ਦੀਨਿ। ਤਥਾ ਪੁੱਤ੍ਰ ਕੋ ਧੀਰਜ ਹੇਰਾ ਸਕਲ ਕਲਾ ਸਮਰੱਥ ਪ੍ਰਬੀਨ–॥੧੬॥ਢਰਨੋ ਦੁਪਹਿਰਾ ਦੋਇ ਘਰੀ ਜਬਿ ਇਮਿ ਚਿੰਤਾ ਜੁਤਿ ਸ਼ੋਕ ਬਿਸਾਲ। ਔਚਕ ਹੀ ਗੁਰ ਗੋਬਿੰਦ ਸਿੰਘ ਜੀ ਰੁਚਿਰ ਪ੍ਰਯੰਕ ਤੁਮਾਗਿ ਤਤਕਾਲ।ਧਰ ਪਰ ਢਰਸ਼ ਕਰਨੋ ਤਹਿੰ ਬੈਠੇ ਤ੍ਰਸ਼ਨਿ ਠਾਨਿ ਪਿਖਹਿੰ ਸਿਖ ਜਾਲ[10]। ਜਨਨੀ ਨਿਕਟਿ ਗਈ ਸੁਧਿ ਜਬਿਹੂੰ ਸਾਸ ਨੁਖਾ[11] ਦੁਖ ਲਹਨੋ ਕਰਾਲ॥੧੭॥ ਜਾਨੀ ਗਤਿ–ਜਗ ਗੁਰੂ ਬਿਕੁੰਠਹਿ ਤਨ ਕੋ ਤਮਾਗਿ ਗਏ–ਮਨ ਚੀਨ।ਤਬਿ ਧਰਨੀ ਪਰ ਥਿਰਸੁਤ ਹੋਵਾ ਮਹਾਂ ਬਿਖਾਦ[12] ਰਿਦੇ ਮਹਿੰ ਕੀਨਿ। ਦਾਸੀ ਦਾਸ ਦੇਖਿ ਦੁਖ ਪ੍ਰਾਪਤਿ ਊਚੇ ਰੁਦਤਿ ਸ਼ੋਕ ਮਨ ਲੀਨ। 'ਮਹਾਂਰਾਜ ਹਮ ਕੌਨ ਸੰਭਾਰਹਿ ਆਪ ਅਲੰਬ ਦੁਨੀ ਅਰੁ ਦੀਨ'॥੧੮॥ਸ਼ੋਕ ਸ਼ਬਦ ਮਹਿਲਨਿ ਮਹਿੰ ਹੋਵਾ ਸੁਨਿ ਕਰਿ ਸਤਿਗੁਰ ਦਾਸ ਪਠਾਇ। 'ਗੁਰ ਹਿਤ ਸ਼ੋਕ ਬਿਲਾਪ ਨ ਕੀਜਹਿ,

---

[1]ਲੰਮੇ ਸਾਹ। [2]ਤੁਰਕੇਸ਼ੁਰ ਦੇ ਵਸੀ ਹੋਕੇ। [3]ਕਿਵੇਂ ਕੋਈ ਕਿਸੇ ਨਾਲ ਵਚਨ ਕਰੇ।[4] ਬਲ ਦੀ ਔਧੀ ਹੋ। [5]ਅਵੱਗਜਾ ਦੀ ਵੀ ਅਵਧੀ ਸਹਾਰ ਲਈ। [6]ਭਾਰ ਚੁੱਕਕੇ। [7]ਤਰਕ ਕੋਈ ਕਿਵੇਂ ਕਰ ਸਕਦਾ ਹੈ। [8]ਸਹੁਰੇ (ਭਾਵ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ)। [9]ਭਾਵ ਹੰਦੂ। [10]ਸਾਰੇ। [11]ਮਾਤਾ ਨਾਨਕੀ ਜੀ ਤੇ ਮਾਤਾ ਗੁਜਰੀ ਜੀ ਨੇ। [12]ਦੁੱਖ।

ਸਿਮਰਹੁ ਗੁਨ ਪ੍ਰਭ ਕੇ ਸਮੁਦਾਇਸਦਾ ਅਨੰਦ ਏਕਰਸ ਜਾਨਹੁੰ, ਜਨਮ ਮਰਨ ਗੁਰ ਕੇ ਨਹਿੰ ਕਾਇ[1]। ਪਰਉਪਕਾਰ ਹੇਤੁ ਤਨ ਧਾਰਹਿੰ ਜਿਮ ਨਭ ਮਹਿੰ ਘਨ[2] ਹੁਇ ਬਿਦਤਾਇ ॥੨੬॥ਕਰਿ ਬਰਖਾ ਸੁਖ ਦੇ ਕਰਿ ਜਗ ਕੋ, ਪੁਨ ਅਕਾਸ਼ ਮਹਿੰ ਲੈ ਹੁਇ ਜਾਇ। ਤਿਮ ਤਨ ਗੁਰ ਸੁਤੰਤ੍ਰ ਹੁਇ ਧਾਰਹਿੰ ਸਿਖ ਸੇਵਕ ਕੇ ਬਨਹਿੰ ਸਹਾਇਗਯਾਨ ਭਗਤਿ ਉਪਦੇਸ਼ਨਿ ਕਰਿ ਕੈ ਸ਼ੁਭ ਮਾਰਗ ਮਹਿੰ ਜਗਤ ਲਗਾਇ। ਪੁਨ ਸੁਛੰਦ ਪਰਲੋਕ ਸਿਧਾਰਹਿੰ ਤਿਨ ਕਾਰਨ ਕਿਮ ਸ਼ੋਕ ਉਪਾਇ? ॥੨੦॥ ਨਾਮ ਉਚਾਰਹੁ, ਜਨਮ ਸੁਧਾਰਹੁ, ਕਸ਼ਟ ਨ ਧਾਰਹੁ ਜਨ ਸਮੁਦਾਇ[3]। ਸੁਨਿ ਕੈ ਬਾਕ ਹਟੇ ਸਭਿ ਰੋਦਤਿ ਹੁਇ ਤੁਸ਼ਨਿ ਗੁਰ ਗਯਾਨ ਧਰਾਇ। ਜੁਗ ਅਸਵਾਰ ਪਠਾਵਨਿ ਕੀਨੇ 'ਆਵਹਿ ਸਿੱਖ ਮਿਲੌ ਅਗਵਾਇਜਾਹੁ ਪਲਾਵਤਿ[4],ਪੁਨ ਹਟਿ ਆਵੋ,ਦੀਜੈ ਸੁਧਿ ਤਿਸ ਤੇ ਸੁਨ ਪਾਇ'॥੨੧ ॥ ਦਈ ਨਿਹਾਰੀ ਹਯਨਿ[5]ਅਰੂਢੇ ਦਿੱਲੀ ਪੁਰਿ ਕੇ ਮਾਰਗ ਚਾਲਿ। ਨਿਸ ਬਾਸੁਰ ਗਮਨੇ ਇਕ ਸਮ ਹੀ, ਦੇਖਤਿ ਨਰ ਹਿਤ ਸਿੱਖ ਸਮਾਲ[6]। ਕੇਤਿਕ ਮਜ਼ਲ ਗਏ ਅਵਲੋਕਨੋ, ਗੁਰ ਸਿਰ ਬਸਤ੍ਰ ਲਪੇਟੇ ਜਾਲ[7]।ਅਪਨੇ ਸੀਸ ਉਠਾਵਨ ਕੀਨਸਿ ਇਤ ਉਤ ਪਿਖਤਿ ਸਤ੍ਰਾਸ ਬਿਸਾਲ ॥ ੨੨ ॥ ਕੀਨਿ ਚਿਨਾਰਿ, ਮਿਲੇ ਕਰਿ ਬੰਦਨ 'ਕਹੁ ਸੁਧਿ ਗੁਰ ਕੀ ਜਥਾ ਬ੍ਰਿਤਾਂਤ'।ਸੁਨਿ ਤਿਨ ਭਨੀ, 'ਮੋਹਿ ਢਿਗ ਗੁਰ ਸਿਰ, ਚਹੌਂ ਅਨੰਦ ਪੁਰਿ ਲੇ ਕਰਿ ਜਾਤਿ। ਤੁਮ ਕਿਤ ਜਾਹੁ, ਹਟਹੁ ਅਬਿ ਪਾਛੇ ਬੀਤੀ ਤਿਮ, ਚਹਿੰ ਗੁਰ ਜਿਸ ਭਾਂਤਿ[8]। ਗਮਨਹੁ ਤੂਰਨ, ਦੇਹੁ ਸਦਨ ਸੁਧਿ,ਪੁਨ ਮੈਂ ਭਨਹੁੰ ਆਇ ਸਭਿ ਬਾਤ ॥੨੩॥ ਕੀਰਤਪੁਰਿ ਮੈਂ ਠਹਿਰਨ ਕਰਿਹੌਂ, ਬ੍ਰਿੰਦ ਦੇਹੁਰੇ ਗੁਰ ਸੋਢੀਨ। ਆਗੇ ਗੁਰ ਇੱਛਾ ਜਿਮ ਹੋਵੈ ਤਿਮ ਬਰਤਹਿੰ ਆਛੀ ਮਨ ਚੀਨਿ'। ਸੁਨਿ ਦੋਨਹੁੰ ਬਿਰਤਾਂਤ ਹਟੇ ਤਬਿ ਗਮਨੇ ਆਨੰਦਪੁਰਿ ਮਗ ਲੀਨਿ। ਸ਼ੀਘ੍ਰ ਕਰਤਿ ਸਭਿ ਪੰਥ ਉਲੰਘੇ ਬਰੇ ਸਦਨ ਹਯ ਬੰਧਨਿ ਕੀਨਿ ॥੨੪॥ ਗੁਰ ਢਿਗ ਪਹੁੰਚਿ ਬੰਦਨਾ ਠਾਨੀ, ਬਰਨਜੋਂ ਦਿੱਲੀ ਕੇਰ ਬ੍ਰਿਤੰਤ।ਸੁਨਿ ਕਰਿ ਸ਼ੋਕਮਾਨ ਸਭਿ ਹ੍ਵੈ ਕਰਿ ਨੀਰ ਬਿਲੋਚਨ ਤੇ ਨਿਚੁਰੰਤਿ।ਸ਼੍ਰੀ ਗੋਬਿੰਦਸਿੰਘ ਬਰਜੇ ਸਗਰੇਬ੍ਰਿੰਦ ਮਸੰਦਨਿ ਸੰਗਭਨੰਤਿ।

[1]ਕੋਈ ਨਹੀਂ। [2]ਬੱਦਲ। [3]ਸਾਰੇ ਦਾਸ (ਮਿਲਕੇ)। [4](ਘੋੜੇ ਦੌੜਾਈ ਜਾਓ। ਪਤਿਸ ਸਿੱਖ ਤੋਂ ਸੁਣਕੇ ਸਾਨੂੰ) ਖਬਰ ਦਿਓ। [5]ਨਿਹਾਰੀ ਦਿੱਤੀ, ਘੋੜਿਆਂ ਨੂੰ ਤੇ। [6]ਸਾਰੇ ਪੁਰਸ਼ਾਂ ਨੂੰ ਦੇਖਦੇ ਹਨ ਸਿੱਖ ਦੀ ਸੰਭਾਲ ਲਈ। [7]ਬਹੁਤ (ਬਸਤ੍ਰਾਂ ਨਾਲ)। [8]ਗੁਰੂ ਜੀ ਜਿਵੇਂ ਚਾਹੁੰਦੇ ਸਨ।

'ਤਮਾਰੀ ਕਰਹੁ ਦਰਬ ਗਨ[1] ਖਰਚਹੁ, ਬਨਹਿ ਬਿਮਾਨ ਅਧਿਕ ਦੁਤਿ-ਵੰਤਿ॥੨੫॥ਕੰਚਨ ਪੁਸ਼ਪ[2]ਆਦਿ ਸਬਿ ਕਰੀਅਹਿ,ਚੰਦਨ ਚਾਰੁ[3]*ਲਗਾਇ ਤਤਕਾਲ। ਫੂਲਨ ਕੀ ਮਾਲਾ ਗਨ ਸਿਰਜਹੁ, ਪਸ਼ਮੰਬਰ ਲਿਹੁ ਮੋਲ ਬਿਸਾਲ॥ਅਨਿਕ ਸੁਗੀਧਨਿਕਰਹੁ ਸਕੇਲਨਿ,ਜਵ[4]ਤਿਲ ਘ੍ਰਿੱਤਸੰਚੀਅਹਿ[5] ਜਾਲ'। ਸੁਨਿ ਗੁਰ ਹੁਕਮ ਪਠਾਏ ਨਰ ਗਨ 'ਬਡੇ ਨਗਰ ਤੇ ਆਨਹੁ ਭਾਲਿ[6]' ॥ ੨੬ ॥ ਦੋਹਰਾ ॥ ਇਮ ਤਮਾਰੀ ਸਤਿਗੁਰੁ ਕਰੀ ਸਰਬ ਭਾਂਤਿ ਕੀ ਜੋਇ। ਉਤ ਤੇ ਲੇ ਕੀਰਤਪੁਰੇ ਪਹੁੰਚਜੋ ਗੁਰ ਸਿੱਖ ਸੋਇ॥੨੭॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਸੀਸ ਲਜਾਵਨਿ' ਪ੍ਰਸੰਗ ਬਰਨਨੰ ਨਾਮ ਦੁਤੀਓ ਅੰਸੂ ॥ ੨ ॥

੩. [ਸੀਸ ਸਸਕਾਰ ਅਨੰਦ ਪੁਰ]।

ਦੋਹਰਾ ॥ ਗੁਜਰੀ ਜੁਤਿ ਸ਼ੀ ਨਾਨਕੀ ਤਿਨ ਢਿਗ ਸਤਿਗੁਰ ਜਾਇ। 'ਕਿਤ ਸਸਕਾਰਹਿੰ ਗੁਰੂ ਸਿਰ ? ਬੂਝਜੋ ਜਿਮ ਬਨਿ ਆਇ' ॥ ੧ ॥ ਸ੍ਰੈਯਾ ॥ ਬ੍ਰਿੰਦ ਮਸੰਦ ਕਹਜੋ ਕਰ ਬੰਦਿ 'ਗੁਰੂ ਹਰਿਗੋਵਿੰਦ ਜੀ ਸਸਕਾਰੇ। ਤਾਂ ਦਿਨ ਤੇ ਗਨ ਸੋਢਿਨਿ ਬੰਸ ਸਭੈ ਪੁਰਿ ਕੀਰਤਿ ਕੇਰ ਮਝਾਰੇ'। ਜਜੋਂ ਮਰਜ਼ੀ ਅਬਿ ਰਾਵਰ ਕੀ ਕਰਿਯੇ ਤਿਮ ਆਛਿਯ ਬੁੱਧਿ ਬਿਚਾਰੇ'। ਸ੍ਰੀ ਗੁਜਰੀ ਸੁਨਿ ਕੈ ਤਿਨ ਤੇ ਨਹਿੰ ਮਾਨਤਿ ਭੀ ਮੁਖ ਬਾਕ ਉਚਾਰੇ ॥ ੨ ॥ 'ਔਰਨਿ ਕੋ ਨ ਰਚਜੋ ਪੁਰਿ ਕੋ[7] ਇਸ ਕਾਰਨ ਤੇ ਤਹਿੰ ਲੇ ਸਸਕਾਰੇ।ਏਂ[8] ਜਿਸ ਕਾਲ ਲਈ ਗੁਰਤਾ ਤਜਿ ਪੂਰਬ ਬਾਸ[9] ਉਠੇ ਉਰ ਧਾਰੇ।-ਈਰਖਾ ਧਾਰਿ ਸ਼ਰੀਕ ਰਹੈਂ ਇਹ ਨੀਕ ਨਹੀਂ ਪਰਿਹੈ ਬਿਚ ਰਾਰੇ[10]-।ਸ਼ਾਂਤਿ ਸਰੂਪ ਅਨੂਪ ਸਦਾ ਇਤ ਆਵਤਿ ਭੇ ਸ਼ੁਭ ਥਾਨ ਨਿਹਾਰੇ ॥ ੩ ॥ ਬ੍ਰਿੰਦ ਦਯੋ ਧਨ, ਮੋਲ ਲਈ ਧਰ[11] ਔਰ ਉਪਾਇ ਕਰੇ ਸਭਿ ਭਾਂਤੀ। ਆਨੰਦ ਦਾ ਪਿਖਿ ਥਾਨ ਮਹਾਂਨ ਧਰਜੋ ਤਬਿ ਨਾਮ ਭਯੋ ਬੱਖਯਾਤੀ[12]। ਆਨਿ ਕਰੋ ਸਸਕਾਰ ਇਹਾਂ,ਬਿਰਧਾ ਤਿਨ ਮਾਤ ਬਡੀ ਬਿਲਲਾਤੀ[13]। ਸੁੰਦਰ ਸ੍ਰੀ ਮੁਖ ਕੋ ਦਰਸੈਂ, ਸਭਿ ਤੇ ਸ਼ੁਭ ਜਾਨਹੁ ਹੈ ਇਹ ਥਾਤੀ' ॥ ੪ ॥ ਯੌਂ ਭਨਤੋ[14] ਭਰਿ ਕੰਠ ਗਯੋ ਬਡ ਪ੍ਰੇਮ ਤੇ ਬਾਕ ਕਹਜੋ ਨਹਿੰ ਜਾਈ। ਮਾਤ ਕੀ ਬਾਤ ਸੁਨੀ ਗੁਰ ਪੂਰਨ,

[1]ਬਹੁਤਾ ਧਨ। [2]ਸ੍ਵਰਨ ਦੇ ਫੁਲ। [3]ਸੁੰਦਰ ਚੰਦਨ। [4]ਜੌਂ। [5]ਕੱਠਾ ਕਰੋ। [6]ਲੱਭਕੇ। [7]ਕੀਰਤਪੁਰ ਦੇ ਵਿਚ (ਸਸਕਾਰੇ ਹਨ)। [8]ਹੋਰਨਾਂ ਸ਼ੋਢੀਆਂ ਨੇ ਆਪਣਾ ਨਗਰ ਤਾਂ ਕੋਈ ਨਹੀਂ ਰਚਿਆ ਹੋਇਆ ਸੀ। [9]ਭਾਵ ਗੁਰੂ ਤੇਗ ਬਹਾਦਰ ਜੀ ਨੇ। [10]ਛੱਡ ਕੇ ਪਹਿਲੇ ਘਰ ਬਾਰ। [11]ਚੰਗਾ ਨਹੀਂ ਕਿ ਝਗੜਿਆਂ ਵਿਚ ਪਵੀਏ। [12]ਜ਼ਮੀਨ ਮੁੱਲ ਲੀਤੀ। [13]ਭਾਵ ਆਨੰਦ ਪੁਰ ਪ੍ਰਸਿੱਧ ਹੋ ਗਿਆ। [14]ਰੋਂਦੀ ਹੈ। [15]ਕਹਿੰਦਿਆਂ। *ਪਾ:—ਭਾਰ।

ਜਾਨਿ ਕੈ ਨੀਕ ਭਲੇ ਮਨ ਭਾਈ। ਤਮਾਰ ਭਏ ਹਿਤ ਲਮਾਵਨ ਕੈ ਪੁਰਿ ਦੋਨਹੁੰ ਮਾਤ ਅਵਾਸ ਟਿਕਾਈ। ਔਰ ਸਮਾਜ ਬਿਸਾਲ ਲਿਯੋ ਸੰਗ ਸੀਸ ਉਠਾਇ ਚਲੇ ਸਮੁਦਾਈ॥੫॥ ਪੁੰਜ ਲਗਯੋ ਧਨ, ਚਾਰੁ[1] ਬਿਮਾਨ ਉਠਾਇ ਕਰਯੋ ਸਭਿ ਤੇ ਅਗਵਾਈ। ਬ੍ਰਿੰਦ ਮਸੰਦ ਮਿਲੇ ਸਿਖ ਸੇਵਕ ਸ਼੍ਰੀ ਗੁਰ ਸੰਗ ਭਲੇ ਪਿਛਵਾਈ॥ਪਾਠ ਕਰੈਂ ਗੁਰਬਾਨਿ ਮਹਾਨ ਕੋ[2] ਲੋਚਨਤੇ ਜਲਮੋਚਤਿ ਜਾਈ॥ ਜਾਤਿ ਭਏ ਪੁਰਿ ਕੀਰਤਿ ਮੈਂ, ਗੁਰ ਕੀਰਤਿ ਕੋ ਬਰਨੈਂ ਸਮੁਦਾਈ ॥੬॥ਜਹਿਂ ਸੀਸ ਲਿਏ ਗੁਰ ਕੋ ਸਿਖ ਥੋ ਪੁਰਿ ਤੇ ਪਰਿ ਬਾਹਰ ਜਾਤਿ ਭਏ[3]। ਨਰ ਨਾਰਿਨਿ ਸ਼ੋਨ ਸੁਨਯੋ ਸਭਿ ਕਾਰਨ, ਦਾਰੁਨ ਸੰਕਟ ਸ਼ੋਕ ਭਏ॥ਹਹਕਾਰ ਉਚਾਰਤਿ, ਹੋਤਿ ਦੁਖਾਰਤ[4], ਜਾਇ ਮਿਲੇ ਸਭਿ ਦੋਖ ਲਏ। ਤਤਕਾਲ ਬਿਮਾਨ ਕੇ ਬੀਚ ਟਿਕਾਇ ਉਠਾਇ ਸਮੂਹ ਨਮੋ ਸੁ ਕਏ[5] ॥੭॥ਚੌਰ ਢੁਰੈ ਚਹੁੰ ਓਰਨਿ ਤੇ ਬਹੁ ਮੋਲਨਿ ਕੋ ਗਨ ਪਾਇ ਦੁਸ਼ਾਲੇ। ਕੋ ਛਿਰਕਾਵ ਗੁਲਾਬ ਅਜਾਬ ਤੇ[6],ਗੂੰਦਿ ਬਿਸਾਲ ਹੀ ਮਾਲਨਿ ਡਾਲੇ[7]।ਪੁੰਜ ਸੁਗੰਧਿਨ ਸੀਂਚਤਿ ਹੈਂ ਮਹਿਕਾਰ ਉਠਯੋ ਇਮ ਅੱਗ੍ਰਯ ਚਾਲੇ। ਗਾਵਤਿ ਰਾਗਨਿ ਸ਼੍ਰੀ ਗੁਰਬਾਕਨਿ ਬ੍ਰਿੰਦ ਮ੍ਰਿਦੰਗ ਰਬਾਬਨਿ* ਨਾਲੇ॥੮॥ਮਾਰੂ ਮਿਲੇ ਵਡਹੰਸ ਕੋ ਗਾਵਤਿ ਲਾਵਤਿ ਪੌੜੀ ਥਿਰੰਤਿ ਅਗਾਰੀ[8]।ਲੈ ਧਨ ਕੋ ਗਮਨੈਂ ਪੁਰਿ†ਪੰਥ ਬਿਮਾਨ ਕੋ ਊਪਰਿਕੋ ਪੁਨ ਡਾਰੀ।ਕੰਚਨ ਫੂਲ ਸੁ ਲਾਜ ਬਿਖੇਰੈਂ[9],ਹੋਰਤਿ ਸ਼ੋਕ ਕਰੈਂ ਨਰ ਨਾਰੀ। ਕੇਤਿਕ ਸੇਵਕ ਲੈ ਧਨ ਕੋ ਗਨ, ਕੈ ਬਰਖਾ[10] ਬਹੁ ਮੂਠਨਿ ਡਾਰੀ ॥ ੯ ॥ ਮੰਦ ਹੀ ਮੰਦ ਅਨੰਦਪੁਰੇ ਕਹੁ ਆਵਤਿ ਸ਼ੋਕ ਬਿਲੰਦ ਉਪਾਏ।ਬ੍ਰਿੰਦ ਮਸੰਦਨ ਸੇਵਕ ਸਿੱਖ ਬਿਮਾਨ ਚਹੂੰ ਦਿਸ਼ਿ ਹ੍ਵੈ ਗਮਨਾਏ। ਸੰਖਨ ਸ਼ੋਰ ਸ ਜ਼ੋਰ ਕਰੈਂ, ਤੁਰਕੇਸ਼ੁਰ ਸ੍ਰਾਪਹਿਂ ਗਾਰਿ ਅਲਾਏ। ‘ਸਾਗਰ ਖਾਰਪਰੀ ਜਰ ਜਾਇ[11],ਕੁਪੁਤਭਯੋ,ਕੁਲ ਰਾਜ ਨ ਸਾਏ[12]॥੧੦ ॥ਆਇ ਸਮੀਪਅਨੰਦਪੁਰੇ ਜਬਿ ਬਾਲਿਕਬ੍ਰਿੰਧ ਸੁਨਯੋਨ ਰਨਾਰੀ।ਸ਼੍ਰੀਗੁਜਰੀ ਤਜਿ ਮੰਦਿਰ ਕੋ ਨਿਕਸੀ ਪੁਰਿਤੇ ਮਿਲਿਬੇ ਅਗਵਾਰੀ। ਨਾਨਕੀ ਮਾਤ ਟਿਕਾਇ ਰਖੀ ਬਲਹੀਨ ਬ੍ਰਿਧਾ ਲਹਿ ਸੰਕਟ ਭਾਰੀ। ਔਰ ਸਭੂਹਿ ਨਿਕਸੇ

[1]ਸੁੰਦਰ। [2]ਸ੍ਰੇਸ਼ਟ ਗੁਰਬਾਣੀ ਦਾ। [3]ਨਗਰ ਤੋਂ ਪਰੇ ਬਾਹਰ ਗਏ। [4]ਦੁਖ ਨਾਲ ਆਰਤ ਹੁੰਦੇ ਹਨ। [5]ਕੀਤੀ। [6]ਅਸਚਰਜ ਗੁਲਾਬ ਨਾਲ। [7]ਗੁੰਦੀਆਂ ਹੋਈਆਂ ਵਡੀਆਂ (ਫੁਲਾਂ ਦੀਆਂ) ਮਾਲਾਂ ਪਾਂਵਦੇ ਹਨ। [8]ਅੱਗੇ ਖਲੋ ਕੇ। [9]ਸੋਨੇ ਦੇ ਫੁਲ ਤੇ ਫੁਲੀਆਂ ਖਿਲਾਰਦੇ ਹਨ। [10]ਬਰਖਾ ਕਰਦੇ ਹਨ। [11]ਖਾਰੇ ਸਾਗਰ ਵਿਚ ਇਸ ਦੀ ਜੜ੍ਹ ਜਾ ਪਈ ਹੈ (ਭਾਵ ਸੜ ਜਾਏਗੀ ਰਹਿੰਦੀ ਨਹੀਂ)। [12]ਕੁਲ ਦਾ ਰਾਜ ਨਹੀਂ ਰਹੇਗਾ। *ਪਾਃ—ਰਬਾਬ ਕਿ। †ਪਾਃ—ਪੁਨ।

ਉਤਲਾਵਤਿ ਭਾ ਹਹਕਾਰ ਅਜੋਗ ਬਿਚਾਰੀ ॥੧੧॥ ਦੇਖਿ ਬਿਮਾਨ ਮਹਾਨ ਪ੍ਰਭਾ,ਪਤਿ ਕੋ ਸਿਮਰੈਤਿ ਰਿਦੇ ਗੁਨ ਭਾਰੀ। 'ਰਾਵਰਿ ਨੰਦਨ ਬੈਸ ਬਿਲੰਦ ਨ[1],ਮਾਤ ਬ੍ਰਿਥਾ ਬਹੁ ਸੰਕਟ ਧਾਰੀ'।ਬੰਦਤਿ ਹਾਥਨਿ ਬੰਦਨ ਕੋ ਕਰਿ ਸੀਸ ਨਿਵਾਵਤਿ ਆਂਸੁਨਿ ਡਾਰੀ। ਲਸਾਵਤਿ ਭੇ ਤਿਸ ਥਾਨ ਤਬੈ ਜਹਿਂ ਚੰਦਨ ਭਾਰ ਟਿਕਾਇ ਅਗਾਰੀ ॥ ੧੨ ॥ ਆਨਿ ਮਿਲੀ ਤਹਿਂ ਨਾਨਕੀ ਮਾਤ ਪੁਕਾਰਤਿ ਊਚੋ ਨਾਮ ਉਚਾਰੀ। 'ਮੋ ਸੁਤ ਸ਼ਾਂਤਿ ਸਰੂਪ ਅਨੂਪ ਸ਼੍ਰੀ ਮੁਖ ਦੇਖਿ ਲਵੋਂ ਇਸ ਬਾਰੀ।ਮੈਂ ਮਰਿਹੌਂ ਧਰਿ ਸ਼ੋਕ ਅਬੈ ਕਿਮ ਜੀਵਨ ਹੈ ਇਸ ਰੀਤਿ ਦੁਖਾਰੀ'।ਯੌਂ ਬਿਰਲਾਪ ਸੁਨਨੋਂ ਜਬਿ ਹੀ, ਗੁਰ ਆਇਸੁ ਪਾਇ, ਬਿਮਾਨ ਉਤਾਰੀ॥੧੩॥ਟਾਰਿ ਸਭੈ ਪਟ ਸ਼੍ਰੀ ਗੁਰ ਕੋ ਮੁਖ ਦੇਖਤਿ ਭੇ ਗੁਜਰੀ ਸੁਤ[2] ਸਾਥਾ। ਨਾਨਕੀ ਮਾਤ ਬਿਲੋਕਤਿ ਹੈ ਬਹੁ ਰੋਦਤਿ ਆਪ ਲਗਾਵਤਿ ਹਾਥਾ।ਜਨੋਂ ਦੁਤਿ ਜੀਵਤਿ ਥੀਵਤਿਹੈਤਿਮ ਹੀ ਸ਼ੁਭ ਸ਼ੋਭਤਿ ਆਨਨਮਾਥਾ। ਮੂੰਦਤਿ ਲੋਚਨ ਦੋਨਹੁ ਯਾ ਬਿਧਿ ਜਨੋਂ ਸੁਕੁਚੇ ਦਲ ਕੰਜ ਅਪਾਥਾ[3] ॥੧੪॥ ਮੋਚਕ ਸੇਤ[4] ਸੁ ਕੇਸ ਮਿਲੇ ਸ਼ਮਸ਼ਾਨਨਕੇ ਸੁਭ ਸ਼ੋਭਤਿ ਹੈਂ[5]।ਬ੍ਰਿੰਦ ਮਸੰਦ ਬਡੇ ਸਿਖ ਸੇਵਕ ਹੋਤੁ ਬਿਲੋਕਨਿ ਲੋਭਤਿ ਹੈਂ। ਭੀਰ ਭਈ, ਸਭਿ ਬੰਦਤਿ ਹੈਂ, ਬਡ ਪ੍ਰੇਮ ਧਰੇ ਉਰ ਛੋਭਤਿ ਹੈਂ।ਛਾਦਨਕੀਨਿ ਚਿਖਾ ਰਚਿਕੈ,ਦੁਖ ਸ਼ੋਕ ਜਨੋਂ ਸੰਕਟ ਚੋਭਤਿ ਹੈਂ[6]॥੧੫॥ਚੰਦਨ ਕੀ ਚਿਖ ਪੈ ਧਰਿ ਦੀਨਿ,ਭਏ ਮਨ ਦੀਨ,ਸਭੈ ਤਿਸ ਕਾਲਾ।ਸ਼੍ਰੀ ਗੁਰ ਕੇ ਕਰ ਦੇ ਕਰਿ ਦਾਸਨਿ[7] ਕੀਨਿ ਪ੍ਰਕਾਸ਼ ਚਹੂੰ ਦਿਸ਼ ਜ੍ਵਾਲਾ। ਫੇਰ ਪ੍ਰਦੱਛਨ ਕੋ ਕਰਿ ਕੈ ਅਭਿਬੰਦਨ ਹੈ ਧਰਿ ਪ੍ਰੇਮ ਬਿਸਾਲਾ। ਕੀਨਿ ਕ੍ਰਿਆ ਸਗਰੀ ਕਲਗ਼ੀਧਰ, ਨੀਰ ਸ਼ਨਾਨ ਕਰਜੋ ਨਰ ਜਾਲਾ*॥੧੬॥ਤੀਰ ਸਤੁੱਦ੍ਰਵ ਬੈਠਿ ਗਏ ਸਭਿ ਗਾਇ ਗਿਰਾ ਗੁਰ ਕੀ ਸੁਖ-ਦਾਈ।ਏਕ ਮਨੇ ਹੁਇ ਸ਼ੋਨ ਸੁਨੈਂ ਇਕ,ਧਯਾਨ ਧਰੈਂ ਗੁਰਮੂਰਤਿ ਭਾਈ[8]। ਦੀਨਿ ਤਿਲਾਂਜੁਲ†ਸ਼ੀਪਤਿ ਕੋ ਹਿਤ[9]ਜਨੋਂ ਸਭਿ ਰੀਤਿ ਚਲੀ ਜਗ ਆਈ।

---

[1]ਆਪ ਦੇ ਸਪੁੱਤ੍ਰ ਦੀ ਆਯੂ ਵਡੀ ਨਹੀਂ। [2]ਭਾਵ ਦਸ਼ਮੇ ਗੁਰੂ ਜੀ। [3]ਜਿਵੇਂ ਕਮਲ ਦੇ ਪਤੇ ਜਲ ਤੋਂ ਬਿਨਾ ਮੁੰਗਜ਼ੇ ਹੁੰਦੇ ਹਨ। [4]ਕਾਲੇ ਤੇ ਚਿੱਟੇ। [5]ਚਿਹਰੇ ਦੇ (ਉਪਰ) ਦਾਹੜੇ ਦੇ (ਤੇ) ਸੀਸ ਦੇ ਕਾਲੇ ਚਿੱਟੇ ਕੇਸ ਮਿਲੇ ਸ਼ੋਭ ਰਹੇ ਹਨ। [6]ਕੰਡੇ ਵਾਂਗ ਚੁਭਦੇ ਹਨ। [7]ਦਾਸਾਂ ਨੇ ਗੁਰੂ ਜੀ ਦੇ ਹੱਥ ਦੇਕੇ (ਅਗਨੀ)। [8](ਮਨ) ਨੂੰ ਭਾਉਣ ਵਾਲੀ। [9]ਗੁਰੂ ਜੀ ਲਈ।

*ਪਾ:-ਸੁਖ ਆਲਾ=ਭਾਵ ਗੁਰੂ ਜੀ ਨੇ।

†ਦੇਖੋ ਰਾਸਿ ੪ ਅੰਸੂ ੪੦ ਅੰਕ ੩੫ ਦੀ ਹੇਠਲੀ ਟੂਕ।

ਚੀਰ ਸਨੀਰ ਉਤਾਰਿ[1] ਸਰੀਰ ਧਰੇ ਪੁਨ ਔਰ, ਥਿਰੇ ਥਿਚ ਆਈ ॥੧੭॥ ਦੋਹਰਾ ॥ ਸੁਨਿ ਕੈ ਗਾਵਤਿ ਸ਼ਬਦ ਕੋ ਪੁਨ ਪੌੜੀ ਤਹਿੰ ਲਾਇ। ਭੋਗ ਪਾਇ ਅਰਦਾਸ ਕਰਿ ਸਭਿਹੂੰ ਸੀਸ ਨਿਵਾਇ ॥ ੧੮ ॥ ਸ੍ਰੈਯਾ ॥ ਆਇ ਤਿਹਾਵਲ ਬ੍ਰਿੰਦ ਗਯੋ ਬਰਤਾਇ ਦਿਯੋ ਸਭਿ ਸੰਗਤਿ ਮਾਂਹੀ। ਸ਼੍ਰੀ ਕਲਗ਼ੀਧਰ ਕੋ ਕਰਿ ਅੱਗ੍ਰਯ ਮੰਦਹਿ ਮੰਦ ਚਲੇ ਘਰ ਜਾਂਹੀ। ਬੈਠਨਿ ਥਾਨ ਮਹਿੰ ਜਾਇ ਟਿਕੇ ਸਭਿ, ਸ਼੍ਰੀ ਗੁਰ ਕੋ ਜਸੁ ਦੀਰਘ ਪ੍ਰਾਹੀਂ:-'ਔਧਿ ਭਏ ਜਗ ਧੀਰ[2], ਛਿਮਾ ਧਰਿ, ਆਨ ਕਿਸੂ ਮਹਿੰ ਪ੍ਰਾਪਤਿ ਨਾਂਹੀ[3] ॥ ੧੯ ॥ ਕੀਨਿ ਮਹਾਂ ਅਪਰਾਧ ਦਿਲੇਸ਼ੁਰ ਮੂੜ੍ਹ ਮਤੀ ਦੁਖਦੋਜ਼ਕ ਪਾਵੈ। ਹਿੰਦੂ ਕੀ ਟੇਕ ਰਖੀ ਸਿਰ ਦੈ ਕਰਿ ਪੂਰਬ ਕੀ ਮਿਰਜਾਦ ਜੁ ਆਵੈ[4]। ਨਾਂਹਿ ਤ ਬੇਦ ਪੁਰਾਨ ਜਿ ਤੀਰਥ ਦੇਵਨ ਦੇਹੁਰੇ ਰੀਤਿ ਮਿਟਾਵੈ[5]। ਸ਼੍ਰੀ ਗੁਰਦੇਵ ਬਿਨਾ ਹੁਇ ਕੌਨ, ਜੁ ਪ੍ਰਾਨ ਕੋ ਦੈ ਜਗ ਧਰਮ ਟਿਕਾਵੈ ॥੨੦॥ ਧੰਨ ਸਦਾ ਗੁਰ ਤੇਗ ਬਹਾਦਰ, ਕੀਨਿ ਬਹਾਦਰੀ ਰਾਖਿ ਦਿਖਾਏ[6]। ਜੋ ਪੁਰਿ ਤੇ ਸਿਖ ਸੀਸ ਕੋ ਲਯਾਇਵ ਬੂਝਤਿ ਤਾਂਹਿ ਸਮੀਪ ਬਿਠਾਏ। 'ਕਯੋਂ ਕਰਿ ਤੋਹਿ ਕੋ ਪ੍ਰਾਪਤਿ ਭਾਖਿਨਹੂੰਨ ਪਿਖਯੋ, ਨ ਕਹੂੰ ਅਟਕਾਏ ? ਰਾਖੇ ਖਰੇ ਗਨ ਹੋਇ ਸੁਚੇਤ, ਅਚੇਤ ਭਏ ਕਿਮ? ਦੇਹੁ ਬਤਾਏ'॥੨੧॥ ਹਾਥ ਕੋ ਜੋਰਿ ਬਖਾਨ ਕਰਯੋ 'ਗੁਰਦੇਵ ਸਹਾਇ ਤੇ ਕਾਜ ਸਰੇ। ਸੀਸ ਉਡਯੋ ਧਰ ਤੇ ਜਬਿਹੀ ਬਹੁ ਧੂਰ ਉਡੀ ਸਭਿ ਨੈਨ ਪਰੇ। ਨਾਂਹਿ ਕਿਨੂੰ ਅਵਿਲੋਕਨਿ ਕੀਨਿ ਲਿਯੋ ਮੈਂ ਸੰਭਾਲ ਨ ਹੀਯ[8] ਡਰੇ। ਰੌਰ ਪਰਯੋ ਸੰਭਿ ਮੈਂ ਸੁਨਿ ਕੈ ਚਲਿ ਸ਼ੀਘ੍ਰ ਪਰਯੋ, ਗਹਿਬੋ ਨ ਕਰੇ[9] ॥ ੨੨ ॥ ਪੌਰਿ ਕੇ ਠੌਰ ਖਰੇ ਨਰ ਕੋਤਿਕ ਮੈਂ ਕਰਿ ਸਾਹਸ[10] ਏਗ[11] ਹੀ ਧਾਯੋ। ਰੋਕ ਨ ਟੋਕ ਕਰੀ ਕਿਨਹੂੰ ਪੁਰਿ ਤਮਾਗਤਿ ਆਪਨੇ ਪੰਥ ਸਿਧਾਯੋ। ਸੋ ਪਸ਼-ਚਾਤ ਲਰੀ ਸਭਿ ਖੋਜਨਿ, ਹੋਤਿ ਅਚੰਭ, ਨਹੀਂ ਜਬਿ ਪਾਯੋ। —ਲੈ ਗਮਨਯੋਂ ਅਨੁਮਾਨ ਕਰਯੋ ਤਿਨ, ਤੌ ਅਸਵਾਰਨਿ ਬ੍ਰਿੰਦ ਚਢਾਯੋ ॥ ੨੩ ॥

[1]ਗਿੱਲੇ ਕਪੜੇ ਉਤਾਰ ਕੇ। [2]ਧੀਰਜ ਦੀ ਔਧੀ। [3]ਭਾਵ ਧੀਰਜ ਤੇ ਖਿਮਾ ਹੋਰ ਕਿਸੇ ਵਿਚ ਨਹੀਂ ਮਿਲਦੀ। [4]ਪਹਿਲੋਂ ਦੀ ਮਿਰਜਾਦਾ ਜੋ ਚਲੀ ਆਂਵਦੀ ਸੀ। [5]ਮਿਟ ਜਾਂਦੀ। [6]ਹਿਰਦਾ। [7](ਕਿਸੇ) ਫੜਨਾ ਨਾ ਕੀਤਾ। [8]ਹੌਸਲਾ। ਉੱਦਮ। [9]ਛੇਤੀ। ਤੇਜ਼। *ਤਵਾ: ਖਾ: ਵਿਚ ਲਿਖਿਆ ਹੈ ਕਿ ਇਸ ਸਿੱਖ ਦਾ ਨਾਮ ਜੈਤਾ ਸੀ, ਇਹ ਮਜ਼ਹਬੀ ਸਿੱਖ ਹੋਇਆ ਹੈ, ਅੰਮ੍ਰਿਤ ਛਕ ਕੇ ਇਸ ਦਾ ਨਾਮ ਭਾਈ ਜੀਉਣ ਸਿੰਘ ਹੋਇਆ। ਇਹ ਭੀ ਲਿਖਿਆ ਹੈ ਕਿ ਭਾਈ ਜੈਤ ਨੂੰ ਗੁਰੂ ਜੀ ਨੇ ਇਸ ਵੇਲੇ 'ਰੰਘਰੇਟੇ ਗੁਰੂ ਕੇ ਬੇਟੇ' ਦਾ ਵਰ ਦਿਤਾ ਸੀ। ਭਾਈ ਜੀਵਣ ਸਿੰਘ ਜੀ ਦਸਮ ਪਾਤਸ਼ਾਹ ਜੀ ਦੇ ਜੰਗਾਂ ਜੁੱਧਾਂ ਵਿਚ ਸ਼ਾਮਲ ਰਹੇ ਤੇ ਗੁਰੂ ਜੀ ਦੀ ਮੇਹਰ ਦੇ ਪਾਤ੍ਰ ਰਹੇ।

ਬਾਕ ਬਖਾਨੋ।ਅਤਿਸ਼ੈ ਮੰਗਲ ਜਾਨਿ ਸੁਜਾਨੇ। ਨਾਨਾ ਅਪਨਿ[1] ਅਕੋਰਨਿ ਆਨੋ॥੪੦॥ਸਭਿ ਆਏ ਲੈ ਤਬਹਿ ਮਸੰਦ।ਰਾਮਕੁਇਰ ਤੇ ਆਦਿ ਬਿਲੰਦ। ਸੰਗ ਸੰਗਤਾਂ ਸਿਖ ਸਮੁਦਾਇ। ਪਹੁੰਚੇ ਤਬਹਿ ਦਮਦਮੇ ਆਇ ॥ ੪੧ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁੱਤੇ 'ਤਖਤ ਬੈਠਨਿ' ਪ੍ਰਸੰਗ ਬਰਨਨੰ ਨਾਮ ਪੰਚਮੇ ਅੰਸੂ ॥ ੫ ॥ ੬. [ਸੰਗਤਾਂ ਦਾ ਆਉਣਾ]।

ਦੋਹਰਾ॥ਬ੍ਰਿੰਦ ਮਸੰਦ ਅਨੰਦ ਉਰ ਲਸ।ਇ ਬਿਲੰਦ ਅਕੋਰ।ਆਨ ਥਿਰੇ ਗੁਰ ਅੱਗੁ ਸਭਿ ਬੰਦਤਿਹੈਂ ਕਰ ਜੋਰਿ॥੧॥ਚੌਪਈ॥ਬ੍ਰਿਧਕੇ ਘਰ ਕੀ ਸੂਖਮ ਚਾਰੂ[2]। ਪੂਰਬ ਦੇਤਿ ਭਏ ਦਸਤਾਰ। ਕੋਰਦਾਰ[3], ਚਹੁੰ ਓਰਨ ਚੀਰੇ[4]। ਜਰੇ ਬਿ-ਕੀਮਤ ਜਿਸ ਮਹਿੰ ਹੀਰੇ ॥੨॥ ਜ਼ਬਰ ਜ਼ੇਬ ਜੁਤਿ ਜਗਮਗਕਾਰੀ[5]। ਜਿਗਾ ਦਈ ਸਿਰ ਬੰਧਿ ਉਦਾਰੀ। ਜਰੇ[6]ਜਵਾਹਰ ਜਾਗਤਿ ਜੋਤੀ। ਉੱਜਲ ਗੋਲ ਪੋਇ ਬਿਚ ਮੋਤੀ। ੩॥ ਕਲਗੀ ਚਾਰੁ ਉਤੰਗਹਿ ਕਰੀ[7]। ਸਤਿਗੁਰ ਸੀਸ ਧਰੀ ਬਿਧਿ ਖਰੀ[8]। ਬਹੁ ਮੋਲਾ ਇਕ ਦੀਨਸਿ ਬਾਜ਼[9]।ਕਰ ਬਿਠਾਇ ਦੇਖਨੈ ਮਹਾਂਰਾਜ॥੪॥ਬੇਦੀ, ਤੇਹਣ, ਭੱਲਨ ਬੰਸ।ਦੇਤਿ ਬਸਤ੍ਰ ਸ਼ੁਭ ਅਰੁ ਅਵਿ-ਤੰਸ਼[10]।ਪੁਨ ਮਸੰਦਗਨ ਦੇਸ਼ਨਿ ਕੇਰੇ।ਧਰਿਤੇ ਨਿਜ ਨਿਜਭੇਟ ਅਗੇਰੇ॥੫॥ ਲਗਯੋ ਅੰਬਾਰ ਪਾਰ ਕਛੁ ਨਾਂਹੀ। ਗੁਰ ਪ੍ਰਸੰਨਤਾ ਹਿਤ ਅਰਪਾਹੀਂ। ਇਕ ਥਿਰ[11]ਬੋਲ ਉਠੇ ਜੈਕਾਰ।ਭਯੋ ਸਮਾਜ ਅਨੰਦਤਿ ਸਾਰ।੬॥ਕਰਤਿ ਮੇਵਰੋ ਪਿਖਿ ਅਰਦਾਸ। ਨਾਮ ਸੁਨਾਇ ਸਭਿਨਿ ਗੁਰ ਪਾਸ।ਪੰਚਾਂਮ੍ਰਿਤ ਹਜ਼ਾਰ ਕੋ ਆਯੋ। ਲੈ ਗੁਰ ਨਾਮ ਸਕਲ ਵਰਤਾਯੋ ॥੭॥ ਸੰਗਤਿ ਉਤਰੀ ਜਿਸ ਜਿਸ ਥਾਨ।ਕੀਨਿ ਪੁਚਾਵਨਿ ਤਹਿੰ ਤਹਿੰ ਜਾਨਿ[12]।ਸ਼ਬਦ ਰਬਾਬੀ ਗਾਵਤਿ ਤਹਾਂ। ਬਸਤ੍ਰ ਸਹਿਤ ਧਨ ਦੀਨੋ ਮਹਾਂ ॥੮॥ ਇਕ ਪੌੜੀ ਢਾਢੀ ਜਬਿ ਲਾਈ।ਮਨ ਭਾਵਤਿ ਬਖਸ਼ਿਸ਼ਤਿਨ ਪਾਈ।ਭਾਟ ਕਲਾਵਤ ਆਦਿਕ ਜਾਚੇ। ਦਰਬ ਸਰਬ ਕੋ ਦੇ ਗੁਰ ਸਾਚੇ ॥੯॥ ਬਿੱਪ੍ਰਨ ਦਾਨ ਅਧਿਕ ਹੀ ਪਾਯੋ। ਸਭਿਨਿ ਆਸ਼ਿਖਾ ਬਾਦ ਅਲਾਯੋ। ਜਹਿੰ ਕਹਿੰ ਜਾਚਕ ਸੁਜਸੁ ਉਚਾਰਹਿੰ।'ਸ਼੍ਰੀ ਗੁਰ ਤੁਮ ਬਿਨ ਕੋ ਪ੍ਰਿਤਪਾਰਹਿ? ॥੧੦॥ ਘਟ ਘਟ ਮਾਲਿਕ ਦੇਤੇ ਦਾਨ। ਲੇ ਤੁਮ ਤੇ ਸਭਿ ਖਾਇਜਹਾਨ'।ਸਾਧਨ[13]ਕੋਰ ਜਮਾਤਜੁ ਆਈ*।ਰਣਸਿੰਘੋਤੁ ਰਰੀਸੁ ਬਜਾ-

[1]ਅਪਨੀਆਂ। [2]ਬੀਕ ਤੇ ਸੁਹਣੀ। [3]ਕਿਨਾਰਿਆਂ ਜਾ ਪਹਿਲਾਂ ਵਾਲੇ। [4]ਚਾਰੋਂ ਪਾਸਿਓਂ ਚੀਰੇ ਹੋਏ ਹੀਰੇ। [5]ਬੜੀ ਸ਼ੋਭਾ ਵਾਲੀ ਤੇ ਜਗਮਗ ਕਰਨ ਵਾਲੀ। [6]ਜੜੇ ਹਨ। [7]ਉੱਚੀ ਕੀਤੀ। [8]ਓਰਗੀ ਤਰ੍ਹਾਂ। [9]ਬਾਜ਼ [ਫਾ:, ਬਾਜ਼]। [10]ਸ਼ੁਭ ਕੱਪੜੇ ਤੇ ਗਹਿਣੇ ਦੇਂਦੇ ਹਨ। [11]ਇੱਕੋ ਵੇਰੀ। [12]ਜਾਕੇ। (ਅ) (ਟਿਕਾਣੇ) ਲੱਭ ਲੱਭ ਕੇ। [13]ਸਾਧਾਂ ਦੀ।

*ਇਨ੍ਹਾਂ ਸਾਧੂਆਂ ਤੋਂ ਮੁਰਾਦ ਉਦਾਸੀ ਸੰਤਾਂ ਦੀ ਹੈ।

ਈ॥੧੧॥ਭਰਿਭਰਿ ਢੂਕੈਂ ਸੰਖ ਬਜਾਏਂ।ਪਿਖਿਪਿਖਿ ਗੁਰ ਮੂਰਤਿ ਹਰਖਾਏਂ। ਉਤਸਵ ਭਯੋ ਸਭਿਨਿ ਮਹਿਂ ਭਾਰੀ। ਪੁਰਿ ਅਨੰਦ ਹਰਖਤਿ ਨਰ ਨਾਰੀ॥ ੧੨॥ਕਲਸ਼ੀ ਰਹੀ ਬਿਰਾਜਿ ਉਤੰਗਾ।ਦਮਕਤਿ ਮੁਕਤਾ[1] ਹੀਰਨਿ ਸੰਗਾ। ਚਮਰ ਢੁਰਤਿ ਸੁਠ ਬਾਰੰਬਾਰਾ।ਉਜਲ ਹੰਸ ਮਨਿੰਦ ਉਦਾਰਾ॥੧੩॥ਦਰਸੈਂ ਸ਼ੋਭਾ ਖਰ ਕਿਤੇਕ। ਬੈਠਿ ਬਿਲੋਕਤਿ ਸਿੱਖ ਅਨੇਕ। ਸਭਿ ਕੋ ਦ੍ਰਿਗ ਇਕ ਟਕ ਲਗਿ ਐਸੇ।ਗਨ ਚਕੋਰ ਸਸਿ ਕੋ ਦਿਸ਼ਿ[2] ਜੈਸੇ ॥੧੪॥ ਮਨ ਬਰਬਸ ਹੀ ਸਰਬ ਚੁਰਾਏ[3]। ਜਨੁ ਸੂਰਜ ਮੁਖਿ ਕਮਲ ਖਿਰਾਏ। ਏਕ ਜਾਮ ਲੌ ਥਿਰ ਤਹਿਂ ਭਏ। ਸਭਿਨਿ ਮਨੋਰਥ ਪੂਰਨ ਕਏ॥੧੫॥ਜਥਾ ਜੋਗ ਜੋ ਬੰਦੀ ਆਦਿ।ਸਨਮਾਨੇ ਦੀਨੋ ਅਹਿਲਾਦ।ਸੰਤ, ਮਹੰਤ, ਮਸੰਦ ਜਿ ਬ੍ਰਿੰਦ।ਦੀਨਿ ਅਨੰਦ ਬਿਲੰਦ ਮੁਕੰਦ[4] ॥੧੬॥ ਸਭਿ ਦਿਸ਼ਿ ਦੇਖਤਿ ਉਠੇ ਗੁਸਾਈਂ।ਕਰ ਧਰਿ ਧਨੁ ਸਰ ਦੁਤਿ ਬਹੁ ਪਾਈਂ[5]।ਸਾਥ ਕ੍ਰਿਪਾਲ[6] ਲਏ ਚਲਿ ਆਏ।ਜਿਤ ਕਿਤ ਸਿਖ ਸੰਗਤਿ ਸਮੁਦਾਏ॥੧੭॥ਗਰੀ ਬਜ਼ਾਰਨਿ ਖਰੇ ਨਿਹਾਰੈਂ। ਬੰਦਿ ਬੰਦਿ ਕਰ ਬੰਦਨ ਧਾਰੈਂ। ਮੰਦ ਮੰਦ ਗਮਨੇ ਨਿਜ ਪੌਰ।ਪਹੁੰਚਤਿ ਭੇ ਸੋਢੀ ਸਿਰਮੌਰ॥੧੮॥ ਉਤਰਿ ਤੁਰੰਗ ਤੇ ਅੰਤਰ ਗਏ।ਜੁਗ ਮਾਤਨਿ ਕੋ ਦੇਖਤਿ ਭਏ।ਪ੍ਰਥਮ ਨਾਨਕੀ ਕੋ ਕਰਿ ਨਮੋਂ।ਪਿਖਿ ਪੌਤ੍ਰੀ ਛਬਿ ਤਿਹ ਸਮੋਂ॥੧੯॥ ਅਤਿ ਅਨੰਦ ਮਧ[7] ਹਿਰਦੈ ਹੋਈ। ਚਿੰਤਾ ਸੰਕਟ ਮਨ ਤੇ ਖੋਈ। ਨਿਕਟ ਬਿਠਾਇ ਸ਼ੁੰਘਤੀ ਭਾਲ।ਵਾਰਸੋ ਊਪਰ ਦਰਬ ਬਿਸਾਲ॥੨੦॥ਪਠਿਓ[8]ਵਹਿਰ ਜਾਚਿਕਨਿ ਦੀਜੈ।ਸਭਿ ਤੇ ਸ਼ੁਭਿ ਅਸ਼ੀਸ਼ ਕੋ ਲੀਜੈ[9]।ਚਿਤਵਤਿ ਭਈ ਬਾਕ ਬਰ ਪਤਿਕੇ[10]। ਭਾਖੇ ਚਿਰੰਕਾਲ ਭਾ ਹਿਤ ਕੇ[11]॥੨੧॥–ਪੌਤ੍ਰਾ ਹੋਇ ਬਿਸਾਲ ਪ੍ਰਤਾਪੀ। ਪਾਪੀ ਨਰਨਿ ਕਲਾਪਨ ਖਾਪੀ[12] । ਸ਼੍ਰੀ ਨਾਨਕ ਕੋ ਉਜਲ ਨਾਮੁ । ਕਰਹਿ ਅਧਿਕਤਾ ਜਗ ਅਭਿਰਾਮੁ--।੨੨॥ਸਿਮਰਿ ਸਿਮਰਿ[13]ਸੁਖ ਪਾਇ ਬਡੇਰਾ । ਬਾਰ ਬਾਰਿ ਤਬਿ ਸ਼੍ਰੀ ਮੁਖ ਹੇਰਾ । ਹਾਥ ਸਪਰਸ਼ਤਿ ਸੁਤ ਕੋ ਸੁਤ ਕੋ[14]। ਤਜਸੋ ਸ਼ੋਕ ਧਰਿ ਆਨੰਦ ਚਿਤ ਕੋ ॥ ੨੩ ॥ ਪੁਨ ਗੁਜਰੀ ਕੋ ਬੰਦਨ ਕਰੀ । ਬੋਲੀ 'ਆਜ ਧੰਨ ਇਹ ਘਰੀ'।ਵਾਰਤਿ ਸਿਰ ਪਰ ਧਨ

---

[1]ਮੋਤੀ। [2]ਚੰਦ ਵਲ। [3]ਮੱਲੋ ਮੱਲੀ ਹੀ ਸਾਰਿਆਂ ਦੇ ਮਨ ਮੋਹਤਿ ਹੋ ਗਏ। [4]ਭਾਵ ਗੁਰੂ ਜੀ ਨੇ[5]ਹਥ ਵਿਚ ਫੜੇ ਧਨੁਖ ਬਾਨ ਨੇ ਬੜੀ ਸ਼ੋਭਾ ਪਾਈ ਹੈ।[6]ਮਾਮਾ ਕ੍ਰਿਪਾਲ ਜੀ।[7]ਅਨੰਦ ਸਰੂਪ। [8]ਸ਼੍ਰੇਸ਼ਟ ਪਤੀ ਦੇ। [9]ਹਿਤ ਦੇ ਵਾਕ ਸਮਾਂ ਹੋਂਦਆ ਤਾਂ ਕਹੇ ਸਨ। [10]ਬਹੁਤੇ ਪਾਪੀ ਨਰਾਂ ਨੂੰ ਖਪਾਉਣ ਵਾਲਾ। [11]ਪਿਛਲੀਆਂ ਗਲਾਂ ਚੇਤੇ ਕਰ ਕਰਕੇ (ਮਾਤਾ ਜੀ)। [12]ਪੌਤ੍ਰੇ ਦਾ।

ਕੀ ਥਾਤੀ। ਕਰੀ ਹਰਖ ਭਰਿ ਸੀਤਲ ਛਾਤੀ ॥ ੨੪ ॥ ਇਸ ਬਿਧਿ ਮਿਲਿ ਜੁਗ ਮਾਤਨਿ ਸਾਥ। ਬੈਠੇ ਅਪਰ ਥਾਨ ਪੁਨ ਨਾਥ। ਅਨਿਕ ਬਿਧਿਨ ਕੇ ਭੋਜਨ ਬਨੇ। ਸ੍ਵਾਦਤਿ ਘਨੇ ਸਕਲ ਰਸ ਸਨੇ ॥੨੫॥ ਥਾਰ ਪਰੋਸਜੋ ਜੁਤਿ ਚਤੁਰਾਈ।ਤੁਰਸ਼, ਸਲਵਣ, ਤਿਕਤ, ਮਧੁਰਾਈ।ਭਲੇ ਅਛਾਦਨ ਕਰਿਕੈ ਲਸਾਯੋ। ਚੌਕੀ ਪਰ ਗੁਰ ਅੱਗੂ ਟਿਕਾਯੋ ॥ ੨੬ ॥ ਅਚਵਤਿ ਭਏ ਸ੍ਵਾਦ ਕੋ ਪਾਇ। ਬਖਸ਼ਜੋ ਪਾਚਕ[1] ਧਨ ਸਮੁਦਾਇ । ਭਯੋ ਨਿਹਾਲ ਸੁਜਸੁ ਕੋ ਠਾਨਤਿ। ਜਹਿਂ ਕਹਿਂ ਸੰਗਤਿ ਬਿਖੈ ਬਖਾਨਤਿ ॥ ੨੭ ॥ ਬਹੁਰ ਦੇਗ਼ ਸਭਿ ਮਹਿਂ ਵਰਤਾਈ। ਜੋ ਆਵੈ ਸੋ ਲੇ ਤ੍ਰਿਪਤਾਈ । ਸ੍ਵਾਦਲ ਭੋਜਨ ਖਾਇ ਘਨੇਰੇ। ਤੋਟ ਨ ਜਿਸ ਕੀ ਖਰਚ ਬਡੇਰੇ ॥੨੮॥ ਬਰਤਨ ਲਗੀ ਦੁਪਹਿਰੇ ਕਾਲ।ਦੇਤਿ ਲੇਤਿਨਰ ਆਵਤਿ ਜਾਲ।ਜਾਮਨਿਸਾ ਲਗਿ[2] ਤਿਸੀ ਪੁਕਾਰ। ਸਿਖ ਸੰਗਤਿ ਅਚਵੈਤਿ ਅਹਾਰਾ ॥ ੨੯ ॥ ਦਿਨ ਪ੍ਰਤਿ ਰੀਤਿ ਇਹੀ ਠਹਿਰਾਈ। ਸੰਗਤਿ ਆਇ ਵਧਤਿ ਅਧਿਕਾਈ।ਦੇਸ਼ਨਿ ਦੇਸ਼ ਸੁਨ ਤਿਸੁਧ ਜਨੋਂ ਜਨੋਂ । ਚਲੇ ਆਇਂ ਸਿੱਖਨਿ ਗਨ ਤਨੋਂ ਤਨੋਂ ॥੩੦॥ ਜੋ ਮਸੰਦ ਜਿਸ ਜੋਗ ਬਡਾਈ। ਸਿਰੇਪਾਉ ਦੈ ਕਰਤਿ ਬਿਦਾਈ। ਤਿਮ ਸਿੱਖਨ ਕੋ ਦੇਤਿ ਹਕਾਰਤਿ[3]। ਕਰਿ ਕਰਿ ਬੰਦਨ ਸਦਨ ਸਿਧਾਰਤਿ ॥ ੩੧ ॥ ਨਿਤ ਅਨੇਕ ਆਵਤਿ ਗਨ ਜਾਤਿ। ਸਭਿ ਦੇਸ਼ਨਿ ਮਹਿ ਭੇ ਬੱਖਯਾਤ।ਦਸਮੇ ਪਾਤਿਸ਼ਾਹ ਗੁਰ ਹੋਯੋ। ਪਿਤ ਸਿਰ ਦੈ ਤੁਰਕਨ ਘਰ ਖੋਯੋ[4] ॥੩੨ ॥ ਸ੍ਰਾਗਰਾਂਤ ਲਗਿ[5] ਅਵਨੀ ਸਾਰੀ।ਪੁਰਿ ਗ੍ਰਾਮਨਿ ਜਹਿਂ ਸਿੱਖੀ ਧਾਰੀ।ਸੁਨਿ ਸਭਿ ਕੋ ਚਿਤ ਚੌਂਪ ਉਮੰਗੀ[6] । ਬ੍ਰਿੰਦਨ ਬ੍ਰਿੰਦ[7] ਆਇ ਸ੍ਰਤਿਸੰਗੀ ॥ ੩੩ ॥ ਇਕ ਆਵਤਿ ਮਿਲਿਤੇ ਇਕ ਜਾਤੇ। ਚਿਤ ਪ੍ਰਸੰਨ ਬੂਝਤਿ ਗੁਰ ਬਾਤੇਂ । ਭਨਤਿ ਸੁਜਸੁ ਇਕ ਸੁਨਤਿ ਅਨੰਦਤਿ । ਸਿਮਰਿ ਸਿਮਰਿ ਪਗ ਪੰਕਜ ਬੰਦਤਿ । ੩੪ ॥ [8]ਧੀਰਜ ਧਰਨੀ ਕੋ ਸਮ ਧਰਨੀ[9]। ਅਜ਼ਮਤ ਸਿੰਧੁ ਅਜਰਨੀ ਜਰਨੀ[10]। ਅਸ ਕਰਨੀ ਕਰਨੀ ਕਿਸ ਔਰ[11]। ਬਿਨ ਗੁਰ ਨਵ ਸੋਢੀ ਸਿਰਮੌਰ[12] ॥ ੩੫ ॥ ਤੇਜ ਪੁੰਜ ਨੰਦਨ ਜਿਨ ਕੇਰੋ। ਅਲਪ ਬੈਸ ਮਹਿਂ ਦਿਪਤਿ ਬਡੇਰੋ।

---

[1]ਰਸੋਈਏ ਨੂੰ। [2]ਪਹਿਰ ਰਾਤ ਗਈ ਤਕ । [3]ਬੁਲਾ ਕੇ । [4]ਸਮੁੰਦਰੋਂ ਪਰੇ ਤੀਕ। [5]ਚਾਉ ਚੜ੍ਹਿਆ। [6]ਸਮੂਹ ਦੇ ਸਮੂਹ। ਭੀੜਾਂ ਦੀਆਂ ਭੀੜਾਂ । [7]ਧਾਰਨ ਵਾਲੇ। [8]ਨਾ ਜਰਨ ਵਾਲੀ ਦੇ ਜਰਨ ਵਾਲੇ (ਸ਼੍ਰੀ ਗੁਰੂ ਤੇਗ ਬਹਾਦਰ ਜੀ)। [9]ਐਸੀ ਕਰਨੀ ਹੋਰ ਕਿਸਨੇ ਕਰਨੀ ਹੈ। [10]ਸੋਢੀ ਸਿਰਮੌਰ ਨਾਵੇਂ ਗੁਰੂ ਜੀ ਤੋਂ ਛੁੱਟ।

ਗੁਰ ਕੀ ਗਤਿ ਕੁਛ ਲਖੀ ਨ ਜਾਵੈ। ਦੇਖਿ ਜਗਤ ਸਗਰੋ ਬਿਸਮਾਵੈ' ॥ ੩੬ ॥ ਇੱਤਮਾਦਿਕ ਸਭਿ ਸੰਗਤ ਮਾਂਹੀ। ਹੋਤਿ ਬਾਰਤਾਲਾਪ ਮਹਾਂ ਹੀ। ਚਲੀ ਆਇ ਚਹੁੰਦਿਸ਼ਿ ਤੇ ਸੰਗਤਿ।ਆਨਿ ਅਨੰਦਪੁਰਿ ਉਤਰਹਿ ਪੰਗਤਿ ॥੩੭॥ਬਡੀ ਭੀਰ ਜਬਿਹੂੰ ਹੁਇ ਜਾਇ।ਸਿੱਖ ਸਕੇਲਨਿ ਹੁਇਂ ਸਮੁਦਾਇ। ਸੇਵਕ ਕਰਹਿ ਜਨਾਵਨਿ ਫੇਰ। 'ਭਈ ਦਰਸ ਹਿਤ ਭੀਰ ਬਡੇਰ' ॥੩੮॥ ਬਸਤ੍ਰ ਸ਼ਸਤ੍ਰ ਨਿਜ ਅੰਗ ਸਜਾਵਹਿਂ।ਖੜਗ ਧਨੁਖ ਸਰ[1]ਧਰਿ ਕਰਿਆਵੈਂ। ਵਹਿਰ ਸਿੰਘਾਸਨਿ ਪਰ ਥਿਰ ਹੋਇਂ। ਜਹਿਂ ਦਰਸਹਿ ਸੰਗਤਿ ਸਭਿ ਕੋਇ ॥ ੩੯ ॥ ਕਰਹਿ ਮੇਵੜਾ ਸਭਿ ਮਹਿਂ ਫੇਰਾ।ਸਿੱਖ ਬਿਦੇਸ਼ਨਿ ਕੋ ਜਹਿਂ ਡੇਰਾ। 'ਸਤਿਗੁਰ ਆਨਿ ਸਿੰਘਾਸਨ ਰਾਜੇ। ਜਿਨ ਕੇ ਦਰਸ ਬਿਘਨ ਅਘ ਭਾਜੇ ॥੪੦॥ ਅਭਿਲਾਖਤਿ ਸਭਿ ਚਲਿ ਕਰਿ ਆਵਹੁ।ਮਾਨਸ ਜਨਮ ਲਾਭ ਕਹੁ ਪਾਵਹੁ।ਰਿਦੇ ਕਾਮਨਾ ਜੋ ਕਿਮ ਧਰੋ।ਭਨਹੁ ਬੇਨਤੀ ਪੂਰਨ ਕਰੋ' ॥ ੪੧ ॥ ਇਮ ਸੁਧਿ ਸਭਿ ਕੋ ਦੇਤਿ ਸੁਨਾਇ।ਅਨੁਰਾਗੀ ਸੁਨਿ ਹੁਇਂ ਚਿਤ ਚਾਇ। ਨੀਕੀ ਵਸਤੁ ਆਦਿ ਜੋ ਦਰਬਾ।ਲੈ ਲੈ ਪਹੁੰਚਹਿਂ ਗੁਰ ਢਿਗ ਸਰਬਾ ॥੪੨॥ ਅਰਪਿ ਅਰਪਿ ਕਰਿ ਕਰਹਿਂ ਪ੍ਰਨਾਮ। ਪਗ ਪੰਕਜ ਗੁਰ ਕੇ ਅਭਿਰਾਮ। ਸੁੰਦਰ ਬਦਨ ਇੰਦ ਮਾਨਿੰਦ[2]। ਬਿਕਸਜੋ ਕਿਧੌਂ ਭੋਰ ਅਰਬਿੰਦ[3] ॥ ੪੩ ॥ ਕਰਿ ਦਰਸ਼ਨ ਕੋ ਲਹਤਿ ਅਨੰਦ। ਖਰੇ ਰਹੈਂ ਕੋ ਜੁਗ ਕਰ ਬੰਦਿ। ਕੋਤਿਕ ਆਇਸੁ ਪਾਇ ਮੁਕੰਦ। ਬੈਠਹਿਂ ਨਿਕਟ ਮਸੰਦ ਬਿਲੰਦ॥੪੪॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਸੰਗਤਿ ਆਵਨਿ' ਪ੍ਰਸੰਗ ਬਰਨਨੰ ਨਾਮ ਖਸ਼ਟਮੋ ਅੰਸੂ ।੬॥

੭. [ਦਿੱਲੀ ਵਾਲੇ ਸਿੱਖਾਂ ਨਾਲ ਬਚਨ]।

ਦੋਹਰਾ ॥ ਸੰਗਤਿ ਬ੍ਰਿੰਦ ਬਿਲੋਕਤੀ ਚਹੁੰ ਦਿਸਿ ਤੇ ਬਹੁ ਆਇ। ਬਨਜਾਰੇ ਕੇ ਸਹਿਤ ਹੀ ਦਿੱਲੀ ਤੇ ਸਿਖ ਆਇ ॥੧॥ ਚੌਪਈ ॥ ਅਰਪਿ ਅਕੋਰ ਭਯੋ ਤਬਿ ਠਾਢੋ।ਗੁਰ ਸਰੂਪ ਪਿਖਿ ਆਨੰਦ ਬਾਢੋ।ਸ਼੍ਰੀਮੁਖ ਤੇ ਸ਼ੁਭ ਬਾਕਉਚਾਰੇ। 'ਕਹੁ ਗੁਰ ਪਯਾਰੇ ਸਿਖ ਬਨਜਾਰੇ॥੨॥ ਕਿਸ ਪ੍ਰਕਾਰ ਸਤਿਗੁਰ ਸਸਕਾਰੇ। ਕਿਹ ਸਥਾਨ ਮਹਿਂ ਰਾਖ ਸੁਧਾਰੇ[4]?' । ਸੁਨਿ ਬਿਸਮਜੋ–ਮੁਝ ਬਿਨਾ ਬਤਾਏ। ਜਾਨਿ ਲੀਨਿ ਕਾਰਜ ਕਰਿ ਆਏ–॥੩॥ਬੋਲਜੋ ਬਿਨੈ ਸਹਿਤ ਹਰਖਾਨਾ। 'ਜਥਾ ਭਯੋ ਰਾਵਰ ਸਭਿ ਜਾਨਾ । ਤਊ ਸਭਿਨਿ ਕੋ ਹੇਤੁ ਸੁਨਾਵਨਿ । ਬੂਝਹੁ ਮੋਹਿ ਕਥਾ ਗੁਰ ਪਾਵਨ ॥੪॥ ਅਧਮ ਨੁਰੰਗੇ ਕਾਰਨ ਕੀਨਾ। ਪੁਨ

[1]ਧਨੁਖ ਬਾਣ। [2]ਚੰਦ੍ਰਮਾਂ ਵਰਗਾ। [3]ਸਵੇਰ ਦਾ ਕਮਲ ਫੁੱਲ। [4]ਭਸਮ ਕਿੱਥੇ ਸੰਭਾਲੀ ਹੈ।

ਭਿੰਡਮ ਪੁਰਿ ਫੇਰ ਸੁ ਦੀਨਾ।–ਇਨ ਕੋ ਸਿਖ ਸਾਦਕ ਨਰ ਜੋਇ[1]।ਧਰ ਕੋ ਲੇ ਸਸਕਾਰਹਿ ਸੋਇ–॥ ੫ ॥ ਸੁਨਸੋ ਸਭਿਨਿ ਕਰਿ ਤ੍ਰਾਸ ਬਿਸਾਲਾ। ਕੋਇ ਨ ਬੋਲਿ ਸਕਸੋ ਤਿਸ ਕਾਲਾ।–ਹਮ ਹੈਂ ਸਿੱਖ–ਨ ਕਿਨਹੁੰ ਬਤਾਵਾ। ਦਬਕ ਰਹੇ ਨਿਜ ਨਿਜ ਘਰ ਥਾਵਾ ॥ ੬ ॥ ਡਰਤਿ ਰਿਦੇ–ਕੋ ਦੇ ਨ ਬਤਾਇ। ਸ਼ਾਹ ਬੰਧਿ[2] ਹਮ ਦੇ ਮਰਿਵਾਇ–।ਦੁਰਿ ਦੁਰਿ ਗਏ[3]ਆਪਨੇ ਘਰ ਮਹਿ।ਨਹਿ ਮਾਨੀ ਸਿੱਖੀ ਕਿਸ ਪੁਰਿ ਮਹਿੰ' ॥੭॥ ਸ਼੍ਰੀ ਗੋਬਿੰਦ ਸਿੰਘ ਸੁਨਿ ਕਰਿ ਐਸੇ। ਗਰਜਤਿ ਬੋਲੋ ਜਲਧਰ ਜੈਸੇ[4]। 'ਇਸ ਬਿਧਿ ਕੋ ਅਬਿ ਪੰਥ ਬਨਾਵੌਂ।ਸਕਲ ਜਗਤ ਮਹਿ ਬਹੁ ਬਿਦਤਾਵੌਂ ॥ ੮ ॥ ਲਾਖਹੁੰ ਜਗ ਕੇ ਨਰ ਇਕ ਥਾਇੰ। ਤਿਨ ਮਹਿ ਮਿਲੇ ਏਕ ਸਿਖ ਜਾਇ। ਸਭਿ ਮਹਿ ਪ੍ਰਥਕ[5] ਪਛਾਨਸੋਂ ਪਰੈ। ਰਲੈ ਨ ਕਸੋਹੂੰ ਕੈਸਿਹੁੰ ਕਰੈ ॥ ੯ ॥ ਜਥਾ ਬਕਨ[6] ਮਹਿ ਹੰਸ ਨ ਛਪੈ।ਗ੍ਰਿੱਝਨਿ* ਬਿਖੈ ਮੋਰ ਜਿਮ ਦਿਪੈ।ਜਸੋਂ ਖਰ ਗਨ[7] ਮਹਿ ਬਲੀ ਤੁਰੰਗ। ਜਥਾ ਮ੍ਰਿਗਨਿ ਮਹਿੰ ਕੇਹਰਿ ਅੰਗ ॥੧੦॥ ਤਿਮ ਨਾਨਾ ਭੇਖਨ ਕੇ ਮਾਂਹਿਮਮ ਸਿਖ ਕੋ ਸਗਲੋ ਪਰਖਾਹਿੰ'। ਸੁਨਤਿ ਸਭਾ ਸਭਿ ਬਿਸਮੈ ਹੋਈ। ਬਾਕ ਅਚਾਨਕ ਜਾਨਤਿ ਸੋਈ[8] ॥ ੧੧ ॥ ਪੁਨ ਬਨਜਾਰਾ ਬੂਝਨਿ ਕਰਸੋ। 'ਤੁਅ ਤੇ ਕਹੁ ਕਾਜ ਕਿਮ ਸਰਸੋ ?'। ਕਹਤਿ ਭਯੋ 'ਲੇ ਬ੍ਰਿਖਭ ਘਨੇਰੇ। ਪਹੁੰਚਸੋ ਜਾਇ ਗੁਰੂ ਧਰ ਨੇਰੇ[9] ॥ ੧੨ ॥ ਮਹਾਂ ਧੂਰ ਬਾਯੁ ਤੇ ਭਈ।ਦਸਹੁੰ ਦਿਸ਼ਾ ਨਹਿ ਜਾਨੀ ਗਈ। ਤਬਿ ਉਠਾਇ ਮੈਂ ਸਕਟ ਮਝਾਰੇ। ਧਰਿ ਕਰਿ ਧਰ[10] ਨਿਜ ਬ੍ਰਿਖਭ ਸੰਭਾਰੇ ॥ ੧੩ ॥ ਪਾਛੇ ਖੋਜਨਿ ਲਗੇ ਘਨੇਰੇ। ਨਹਿ ਪਾਯੋ ਧਰ ਸਭਿ ਬਿਧਿ ਹੇਰੇ। ਮੈਂ ਲੇ ਜਾਇ ਭਲੇ ਸਸਕਾਰੇ।ਬੀਨ ਪੁਸ਼ਪ ਮੈਂ ਭਲੇ ਸੰਭਾਰੇ ॥ ੧੪ ॥ ਤਾਂਬੂ ਗਾਗਰਾਂ ਦੁਇ ਮਹਿ ਪਾਏ। ਤਿਸੀ ਥਾਨ ਮਹਿ ਰਾਖ ਗਡਾਏ। ਅਬਿ ਮਾਲਿਕ ਤੁਮ ਬਡ ਸਮਰੱਥ। ਕਰਨ ਕਰਾਵਨਿ ਸਭਿ ਬਿਧਿ ਹੱਥ' ॥ ੧੫ ॥ ਸੁਨਿ ਪ੍ਰਸੰਨ ਤਿਸ ਪਰ ਤਬਿ ਹੋਏ। 'ਜਨਮ ਮਰਨ ਬੈਧਨ ਤੁਵ ਖੋਏ। ਫੂਲਹਿੰ ਫਲਹਿੰ ਜਗਤ ਮਹਿ ਭਾਰੀ। ਹੁਇ ਸੁਖ ਗੁਰ ਕਾਇਆਂ ਸਸਕਾਰੀ ॥ ੧੬ ॥ ਪੁਸ਼ਪ ਰਹਨਿ ਦਿਹੁ ਤਿਸ ਹੀ ਥਾਨ। ਜਬਿ ਹੋਵਹਿ ਮਮ ਪੰਥ ਮਹਾਨ।ਬਨਹਿ ਦੇਹੁਰਾ ਥਲ ਪਰਖੇ ਹੈ[11]।ਪੁਨ ਬਜਾਰ[12]

[1]ਸ਼ਿਦਕ ਰੱਖਣ ਵਾਲਾ। [2]ਬੰਨ੍ਹ ਕੇ। [3]ਛੁਪ ਛੁਪ ਗਏ। [4]ਬਦਲ ਵਾਂਗ (ਗੱਜ ਕੇ)। [5]ਵੱਖਰਾ। [6]ਬਗਲਿਆਂ। [7]ਬਹੁਤ ਖੋਤਿਆਂ। [8]ਸੋ ਅਚਨਚੇਤ ਹੋਇਆ ਵਚਨ ਜਾਣਿਆ। [9]ਪਾਸ ਦੇ ਪਾਸ। [10]ਧੜ। [11]ਪਰਖਕੇ ਦੇਹੁਰਾ ਬਨਾਉਣਗੇ। [12]ਫਿਰ (=ਦੂਸਰਾ ਥਾਂ) ਬਜ਼ਾਰ (=ਚਾਂਦਨੀ ਚੌਕ)।

*ਪਾ:–ਗਿਰਯਨਿ।

ਮਹਿੰ ਥਾਨ ਬਨੈਹੈ॥੧੭॥ਸਿਰ ਤੁਰਕਨ ਕੇ ਮੇਖ ਲਗਾਵੈਂ*।ਸਿਖ ਸੰਗਤਿ ਸਭਿ ਪੂਜ ਕਰਾਵੈਂ। ਸਮੋ ਆਇ ਜਬਿ ਦੇਖਹਿ ਸਾਰੇ। ਦਿੱਲੀ ਬਿਖੈ ਬਨਹਿੰ ਗੁਰਦ੍ਵਾਰੇ[1] ॥ ੧੮ ॥ ਪੁਨਹਿ ਸਿੱਖ ਸਭਿ ਲਗੇ ਸੁਨਾਵਨਿ। 'ਅਬਿ ਹੀ ਭਾ ਪ੍ਰਤਾਪ ਗੁਰ ਪਾਵਨ।ਜਬਿ ਕੋ ਕਾਰਨ ਕੀਨੋ ਸ਼ਾਹੂ।ਤਬਿ ਕੋ ਭਯੋ ਹੌਲ ਉਰ ਮਾਂਹੂ ॥੧੯॥ ਏਕ ਨਿਸਾ ਮਹਿੰ ਸੋਯੋ ਘਰ ਮੈਂ। ਬਹੁਰ ਨ ਬਰਸੋ ਬਿਸਾਲ ਤਿਮਰ ਮੈਂ[2]।ਵਹਿਰ ਬਾਗ ਮੈਂ ਮੰਦਰ ਕੋਇ। ਰਾਤਿ ਪਰੈ ਤਹਿੰ ਪਰਿਕੈ ਸੋਇ ॥੨੦॥ਏਕ ਥਾਨ ਨਿਸ ਦੁਤਿਯ ਨ ਸੋਵੈ[3]।ਥਲ ਨਵੀਨ ਬਸਿਬੋ ਹਿਤ ਜੋਵੈ। ਦਿਨਪ੍ਰਤਿ ਉਦੈ[4] ਦੁਰਗ ਮਹਿੰ ਬਰੈ। ਰਾਜ ਸਾਜ ਕੋ ਕਾਰਜ ਕਰੈ ॥੨੧॥ ਪਰੈ ਜਾਮਨੀ ਨਿਕਸਿ ਸਿਧਾਰੈ।ਸੁਪਤੈ ਆਨ ਥਾਨ ਡਰ ਧਾਰੈ।ਜਾਨੀ ਪਰੈ ਚਵੈ ਕਿਤ ਦੇਸ਼।ਤਮਾਰੀ ਧਾਰੈ†ਰਿਦੈ ਹਮੇਸ਼'॥੨੨॥ਦਿਲਵਾਲੀ[5] ਸਿੱਖਨਿ ਜਬਿ ਕਹਯੋ।ਤਬਿ ਕ੍ਰਿਪਾਲ[6]ਚਿਤ ਸੰਸੈ ਲਹਯੋ।ਬੂਝਨਿ ਲਗਯੋ[7]'ਕਹਹੁ ਸਭਿ ਬਾਤੀ।ਪਾਤਕ ਕਰਮਾ ਕਿਤਹੁੰ ਪ੍ਰਘਾਤੀ[8]? ॥੨੩॥ ਪੂਰਬ, ਦੱਖਨ,ਪਸ਼ਚਮ ਓਰ।ਕਾਜ ਜੰਗ ਕੋ ਭਾ ਕਿਤ ਜੋਰ।ਜਿਸ ਤੇ ਦੁਸ਼ਟ ਆਪ ਪ੍ਰਸਥਾਨੈ। ਇਸ ਕੋ ਸ਼ਤਿਗੁਰ ਸਭਿ ਕਿਛੁ ਹਾਨੈ[9]'॥੨੪॥ਤਬਿ ਕਰ ਜੋਰਿ ਕਹੈਂ ਦਿਲ ਵਾਲੀ। 'ਸੁਨਹੁ ਪ੍ਰਸੰਗ ਬਿਸਾਲ ਕੁਚਾਲੀ।ਸ਼ਾਹਜਹਾਂ ਜਾਨਤਿ ਸ਼ੁਭਨੀਤ।ਬਰਤਤਿ ਰਹਯੋ ਆਪ ਜਿਮ ਨੀਤ[10]'॥੨੫॥ਸੋ ਗਹਿ ਲੀਨਿ ਕੈਦ ਕਰਿ ਰਾਖਾ। ਮਰਨ ਸਮੈਂ ਇਸ ਕੋ ਸੰਗ ਭਾਖਾ। ਜੋਤਿਕ ਲੇਂ ਅਬਿ ਦਰਬ ਸਿਪਾਹੀ। ਇਸ ਤੇ ਘਾਟ ਕਰਹੁ ਕਬਿ ਨਾਂਹੀ॥੨੬॥ਹਿੰਦੁ ਧਰਮ ਕੋ ਨਹੀਂ ਬਿਗਾਰਹੁ।ਇਕਸਮ ਦੋਨਹੁੰ ਕੋ ਪ੍ਰਤਿਪਾਰਹੁ। ਤਾਨੇ ਸ਼ਾਹਿ ਜੁ ਦੱਖਨ ਮਾਂਹੀ‡। ਕਬਿ ਮੁਹੰਮ[11]

---

[1]ਵਡੀ ਅੰਧੇਰੀ ਰਾਤ ਵਿੱਚ। [2]ਇਕ ਥਾਂ ਤੇ ਦੁਸਰੀ ਰਾਤ ਕਦੀ ਨਹੀਂ ਸੌਂ ਸਕਦਾ। [3]ਸੂਰਜ ਚੜ੍ਹੇ। [4]ਦਿੱਲੀ ਵਾਲੇ। [5]ਮਾਮਾ ਕ੍ਰਿਪਾਲ ਜੀ। [6]ਪਾਪੀ ਕਰਮਾਂ ਵਾਲਾ ਕਿੱਧਰ ਜਾਂਦਾ ਹੈ। [7]ਨਾਸ਼ ਕਰਨਗੇ। [8]ਆਪ ਜਿਵੇਂ ਨਿੱਤ ਵਰਤਦਾ ਰਿਹਾ (ਨੀਤੀ ਨੂੰ)। [9]ਚੜ੍ਹਾਈ।

*ਯਾਨੇ ਕੁਤਵਾਲੀ ਵਿਚੋਂ ਥਾਂ ਲੈਕੇ ਕਿ ਜਿੱਥੇ ਮਾਕਾ ਵਰਤਿਆ ਹੈ, ਗੁਰਦੁਆਰਾ ਬਨਾਕੇ ਤੁਰਕਾਂ ਦੇ ਸਿਰ ਤੇ ਮਾਨੋਂ ਮੇਖ ਗੱਡਣਗੇ। †ਪਾ:—ਭੁਯ ਗ੍ਰਿਹ ਧਾਰਤਿ।

‡ਦੱਖਣ ਵਿਚ ਕੁਛ ਮੁਸਲਮਾਨੀ ਰਜਾਸਤਾਂ ਸਨ, ਜਿਨਾਂ ਵਿਚੋਂ ਇਕ ਦੀ ਰਾਜਧਾਨੀ ਗੋਲਕੰਡਾ ਸੀ। ਇਸਦੇ ਅੰਤਮ ਪਾਤਸ਼ਾਹ ਦਾ ਨਾਮ ਇਹ ਸੀ। ਔਰੰਗਜ਼ੇਬ ਨੇ ਇਸ ਰਾਜ ਦਾ ਦੀਵਾ ਮੋਟਕੇ ੧੬੮੭ ਈ: ਵਿਚ ਤਾਨੇਸ਼ਾਹ ਨੂੰ ਕੈਦ ਕਰ ਲਿਆ ਸੀ, ਜੋ ੧੭੦੪ ਈ:

[ਬਾਕੀ ਟੁਸ ਦੇਖੋ ਅਗਲੇ ਪੰਨੇ ਦੇ ਹੇਠ]

ਤਿਸ ਪਰ ਕਰਿ ਨਾਹੀਂ–॥ ੨੭ ॥ ਇੱਤਯਾਦਿਕ ਕੁਛ ਔਰ[1] ਬਤਾਈ। ਕਿਸ ਹਿਤ ਲਿਖੈਂ ਪ੍ਰਸੰਗ ਬਧਾਈ[2]। ਸੁਨਿ ਕਰਿ ਪਦਰ ਬਾਕ ਖੁਨਸਾਯੋ[3] ਬੂਝਨੋ–ਕਹਾਂ ਦੋਸ਼ ਲਖਿ ਪਾਯੋ ? ॥੨੮॥ ਜੋ ਬਰਜੀ[4] ਤੈਸੇ ਸਭਿ ਕਰਿਹੌਂ। –ਜਗ ਕੋ ਨਿਜ ਮਰਜੀ ਅਨੁਸਾਰਹੌਂ[5]–।ਸੁਨਿ ਤਬਿ ਸ਼ਾਹ ਜਹਾਂ ਸਮੁਝਾਈ*। –ਜੋ ਤੂੰ ਕਰਹਿਂ ਬਿਗਰ ਅਸ ਜਾਈ॥੨੯॥ਨੌਕਰਾਨ ਜੇ ਧਨ ਦੇਂ ਥੋਰਾ। ਥੁਰ ਜੈ ਹੈਂ ਜਿਨ ਲਾਭ ਨ ਔਰਾ। ਤਿਨ ਕੇ ਪੁੱਤ੍ਰ ਇਲਮ ਬਿਨ ਰਹੈਂ। ਖੈਬੇ ਹੇਤੁ ਜੀਵਕਾ ਚਹੈਂ ॥ ੩੦ ॥ ਲਘੁ ਬਯ[6] ਕਾਜ ਕਰਨਿ ਲਗਿ ਪਰੈਂ। ਬਿਨ ਧਨ ਇਲਮ ਕਹਹੁ ਕਿਮ ਧਰੈਂ।ਮੂਰਖ ਰਹੈਂ ਦੋਸ਼ ਇਹ ਭਾਰੀ।ਯਾਂਤੇ ਘਾਟ ਕਰਨਿ ਨਹਿਂ ਧਾਰੀ ॥੩੧॥ ਹਮ ਅਬਿ ਅਪਨੇ ਰਾਜ ਮਝਾਰੀ।ਦੇਂ ਹਿੰਦੂਨ ਕੋ ਧਰਮ ਬਿਗਾਰੀ।ਸਮੈਂ ਪਾਇ ਹੁਇਂ ਹਿੰਦੂ ਰਾਜੋ।ਕਰਹਿਂ ਸੁ ਤੁਰਕਨਿ ਸੰਗ ਕੁਕਾਜੇ ॥੩੨॥ਤਾਂਨੇ ਸ਼ਾਹਿ ਬਨਨੋ ਜੇ ਰਹੈ[7]†।ਸ਼ਾਹਨਸ਼ਾਹ ਹਮਹਿ ਸਭਿ ਕਹੈਂ।ਇਕ ਗੁਨ ਇਹ, ਦੂਸਰ ਸੁਨਿ ਕਾਨ।ਜੋ ਦੱਖਣ ਕੋ ਦੇਸ਼ ਮਹਾਨ॥੩੩॥ਤਿਤ ਹੀ ਰੋਕ ਰਖਹਿ ਦਲ ਸਾਰੇ[8]। ਹਮ ਸੋਂ ਪਰਹਿਂ ਨ ਜੰਗ ਅਖਾਰੇ–।ਇੱਤਯਾਦਿਕ ਜੋ ਨੀਤਿ ਬਤਾਈ। ਕਹੇ ਦੋਸ਼ ਗੁਨ ਤਿਨ ਸਮੁਦਾਈ ॥ ੩੪ ॥ ਤਊ ਨ ਮੂਰਖ ਨੇ ਮਨ ਮਾਨੇ। ਪਦਰ ਕਹੈ ਉਲਟੇ ਸਭਿ ਠਾਨੇ। ਹੁਤੇ ਰਜਤਪਣ ਸੋ ਦਰਮਾਹਾਂ[9]। ਤਬਿ ਤੇ ਸਾਠ ਦੇਨਿ ਲਗ ਤਾਹਾਂ ॥ ੩੫ ॥ ਹਿੰਦੂ ਧਰਮ ਬਹੁ ਨਰਨਿ ਬਿਗਾਰਾ। ਮਹਾਂ ਮੂੜ੍ਹ ਨੇ ਕੁਛ ਨ ਬਿਚਾਰਾ। ਸੰਤਿਗੁਰ ਕਾਰਨ ਤੇ ਪਸ਼ਚਾਤੀ[10]।ਪੁਰਿ ਮਹਿ ਨਹਿਂ ਸੁਪਤਨੋ ਕਿਸ ਰਾਤੀ ॥ ੩੬ ॥ ਏਕ ਪੀਰ ਇਕ ਦਿਨ ਚਲਿ ਆਯੋ। ਉਤਰਨੋ ਵਹਿਰ ਤਾਂਹਿ ਸੁਨਿ ਪਾਯੋ। ਮਿਲਨੇ

[1]ਕੁਛ ਹੋਰ (ਸਿੱਖਯਾ)। [2]ਕਾਹਦੇ ਵਾਸਤੇ ਲਿਖਾਂ, ਪ੍ਰਸੰਗ ਵਧਦਾ ਹੈ। [3]ਪਿਤਾ ਦੀ ਗਲ ਸੁਣਕੇ ਖੁਣਸਿਆ। [4]ਜਿਸ ਤੋਂ ਵਰਜਿਆ ਹੈ। [5]ਦੇ ਅਨੁਸਾਰ ਕਰਾਂਗਾ। [6]ਛੋਟੀ ਉਮਰ ਤੋਂ। [7]ਤਾਨੇ ਸ਼ਾਹ ਜੇ (ਰਾਜਾ) ਬਣਿਆ ਰਹੇਗਾ। [8](ਤਾਨੇ ਸ਼ਾਹ) ਰੋਕ ਰੱਖੇਗਾ (ਆਪਣੇ ਸਾਰੇ ਦਲ ਨੂੰ) .....। [9]ਮਾਹਵਾਰ ਤਨਖਾਹ ਸੀ (ਜਿਨ੍ਹਾਂ ਦੀ ਉਨ੍ਹਾਂ ਨੂੰ)। [10](ਸਾਕੇ ਰੂਪ) ਕਾਰਨ ਤੋਂ ਪਿੱਛੋਂ।

*ਪਾ:–ਸਮੁਦਾਈ। †ਪਾ:–ਕਰਜੇ ਖੁਦਾਇ ਤਿਸੀ ਬਿਧਿ ਰਹੇ।

(ਪਿਛਲੇ ਪੰਨੇ ਦੀ ਬਾਕੀ ਟੁਕ)

ਵਿਚ ਕੈਦ ਪਿਆ ਹੀ ਮਰ ਗਿਆ।ਇਸ ਦਾ ਅਸਲੀ ਨਾਮ ਅਬੂ ਹੁਸੈਨ ਸੀ। ਔਰੰਗਜ਼ੇਬ ਨੇ ਇਹ ਰਾਜ, ਕੀਤੀ ਹੋਈ ਸੁਲਹ ਤੋੜਕੇ ਤੇ ਵਿਸਾਹ ਘਾਤ ਕਰਕੇ, ਲਿਆ ਸੀ; ਜਿਸ ਤੋਂ ਉਸ ਦੀ ਬਦਨਾਮੀ ਬੜੀ ਹੋਈ। ਅਬੂ ਹੁਸੈਨ ਨੇ ਸੱਤ ਮਹੀਨੇ ਗੋਲਕੰਡੇ ਦੀ ਰੱਖਸ਼ਾ ਔਰੰਗਜ਼ੇਬ ਤੋਂ ਬੜੀ ਬੀਰਤਾ ਨਾਲ ਕੀਤੀ ਸੀ। ਤਾਨੇ ਸ਼ਾਹ ਦੀ ਯਾਦ ਉਸ ਦੇ ਚੰਗੇ ਹੋਣ ਕਰਕੇ ਉਸ ਦੀ ਪ੍ਰਜਾ ਵਿਚ ਬੜੇ ਪਿਆਰ ਨਾਲ ਕਾਯਮ ਰਹੀ ਤੇ ਹੁਣ ਤਕ ਜੀਉਂਦੀ ਹੈ।

ਹੈਤੁ ਨੁਰੰਗਾ ਗਯੋ।ਇਕ ਰਕੇਬ ਮੁਹਰਨਿ ਭਰਿ ਲਯੋ॥੩੭॥ ਦੁਤੀਏ ਬਿਖੇ ਜਵਾਹਰ ਪਾਇ। ਪੀਰ ਅਗਾਰੀ ਧਰੇ ਬਨਾਇ। ਕਰਿ ਸਲਾਮ ਬੈਠਯੋ ਤਿਸ ਪਾਸ। ਕਰਯੋ ਬਤਾਵਨਿ ਅਪਨੋ ਤ੍ਰਾਸ ॥ ੩੮ ॥–ਨਿਸ ਮਹਿ ਅੰਤਰ ਜਾਇ ਨ ਸੋਯੋ। ਤੁਮ ਬਿਨ ਅਪਰ ਨ ਪਾਸ ਬੁਰੋਯੋ[1]। ਇਸ ਕੋ ਹੁਇ ਉਪਚਾਰ[2] ਕਿ ਨਾਂਹਿ ? ਜਿਸ ਤੇ ਬਸਨ[3] ਬਨਹਿ ਪੁਰਿ ਮਾਂਹਿ॥੩੯॥ ਤੁਮ ਤੇ ਸਯਾਨੋ ਅਪਰ ਨ ਕੋਇ। ਜਥਾ ਜੋਗ ਭਾਖਹੁ ਜਿਮ ਹੋਇ–। ਸੁਨਤਿ ਪੀਰ ਨੇ ਭਲੇ ਬਿਚਾਰਾ। ਨੇਤ੍ਰ ਮੂੰਦਿ ਕੌਤਕ ਪਿਖਿ ਸਾਰਾ॥੪੦॥ ਮਤੀ ਦਾਸ ਜਿਨ ਬਿਘਨ ਪਸਾਰਾ। ਪੁਨ ਨਿਜ ਅਜ਼ਮਤਿ ਓਜ ਨਿਹਾਰਾ। ਸੰਗ ਨੁਰੰਗੇ ਸਕਲ ਬਤਾਈ।–ਇਸ ਕੋ ਅਬਿ ਕਿਛ ਹੈ ਨ ਉਪਾਈ ॥ ੪੧ ॥ ਤੋਹਿ ਭਲੇ ਹਿਤ ਰਹਯੋ ਬਿਚਾਰ[4]। ਹੋਤਿ ਨ ਕਿਸ ਪ੍ਰਕਾਰ ਉਪਚਾਰ। ਬਡ ਅਪਰਾਧ ਕਮਾਵਨ ਕੀਨਿ। ਜਿਸ ਤੇ ਪੁਰੀ ਬਸਨ ਤੇ ਹੀਨ[5] ॥ ੪੨ ॥ ਇਹ ਠਾਂ ਰਹੈ ਨ ਤੁਵ ਰਹਿ ਆਵੈ। ਸੁਪਤੈਂ ਵਹਿਰ ਸਰਬ ਲਖਿ ਪਾਵੈਂ। ਪੁਰਿ ਮਹਿ ਨਿਸਾ ਬਸਨ ਹੁਇ ਨਾਂਹੀ। ਹਜੋ[6] ਕਰਹਿ ਸਭਿ ਆਪਸ ਮਾਂਹੀ ॥ ੪੩॥ ਯਾਂ ਤੇ ਕਰਿ ਮੁਹਿੰਮ ਕਿਤ ਓਰ। ਲੈ ਗਮਨਹੁ ਲਸ਼ਕਰ ਕੋ ਜ਼ੋਰ ॥ ਸੈਮਤ ਕਿਤਿਕ ਬੀਤ ਤਹਿੰ ਜੈਹੈ।ਬਾਤ ਪੁਰਾਤਨ[7] ਤਬਿ ਪਰਿ ਜੈਹੈ–॥੪੪॥ ਸੁਨਤਿ ਪੀਰ ਤੇ ਭਯੋ ਨਿਰਾਸ।–ਮਿਟਿ ਗਈ ਪੁਰੀ ਬਾਸ ਕੀ ਆਸ। ਹਤੋਂ ਜਾਇ ਅਬਿ ਤਾਨੇ ਸ਼ਾਹ। ਤਿਤ ਹੀ ਬਧ[8] ਕੋ ਕਰੋਂ ਨਿਬਾਹਿ– ॥੪੫॥ ਇਮ ਨਿਸ਼ਚੈ ਕਰਿ ਸਭਿ ਬਿਧਿ ਤਮਾਰੀ।ਕਰੀ ਹਕਾਰਨਿ ਸੈਨਾ ਸਾਰੀ। ਭੋਪ ਰਹਿ-ਕਲੇ ਆਦਿ ਘਨੇਰੇ। ਲੇ ਕਰਿ ਚਢਿ ਚਾਲਯੋ ਤਿਸ ਬੇਰੇ[9]॥੪੬॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਦਿੱਲੀ ਵਾਲੀਨ' ਪ੍ਰਸੰਗ ਬਰਨਨੰ ਨਾਮ ਸਪਤਮੋ ਅੰਸੁ ॥੭॥

੮. [ਤਾਨੇਸ਼ਾਹ ਦੇ ਨਾਲ ਵੈਰ ਦਾ ਪ੍ਰਸੰਗ]।

ਦੋਹਰਾ॥ਸੁਨਤਿ ਕ੍ਰਿਪਾਲੁ[10]ਕ੍ਰਿਪਾਲ ਜੁਤਿ[10] ਦਿਲਿ ਵਾਲਿਨ ਕੀ ਗਾਥ। ਮੁਢ ਨੁਰੰਗ ਪ੍ਰਸੰਗ ਕੋ ਪੁਨ ਬੂਝਨ ਤਿਨ ਸਾਥ ॥ ੧ ॥ ਚੌਪਈ ॥ 'ਤਾਨੇ ਸ਼ਾਹੁ ਜੁ ਦੱਖਣ ਕੋਰਾ ॥ ਕਸੋਂ ਕਰਿ ਭਯੋ ਤਾਂਹਿ ਸੰਗ ਬੈਰਾ ? ਕਿਸ ਕਾਰਨ ਤੇ ਕੀਨਿ ਚਢਾਈ ? ਤਿਹ ਪ੍ਰਸੰਗ ਪੁਨ ਦੇਹੁ ਸੁਨਾਈ'॥੨॥ ਬੰਦਿ ਹਾਥ ਬੋਲੇ ਦਿਲ ਵਾਲਾ। 'ਸੁਨਹੁ ਪ੍ਰਭੂ ! ਤੁਰਕੇਸ਼ ਕੁਚਾਲੀ। ਮਹਾਂ ਬਿਕੀਮਤ

[1]ਤੈਥੋਂ ਬਿਨਾਂ ਹੋਰ ਕਿਸੇ ਕੋਲ ਨਹੀਂ ਕਹਿਆ। [2]ਇਲਾਜ। [3]ਵੱਸਣਾ। [4]ਸੋਚ ਰਿਹਾ ਹਾਂ। [5]ਜਿਸ ਕਰਕੇ (ਤੂੰ) ਦਿੱਲੀ ਰਹਿਣੋਂ ਰਹਿ ਚੁਕਾ ਹੈਂ। [6]ਨਿੰਦਾ। [7]ਪੁਰਾਣੀ। [8]ਆਯੁ। [9]ਭਾਵ ਗੁਰੂ ਜੀ ਨੇ। [10]ਮਾਮਾ ਕ੍ਰਿਪਾਲ ਜੀ ਸਣੇ।

ਆਨਿ ਮਿਲੇ ਮੁਝ ਕੋਤਿਕ ਦੂਰ ਲਖਜੋ ਤਿਨਕੋ ਮਨ ਮੈਂ ਡਰਪਾਯੋ।ਮਾਰਗ ਮੈਂ ਸਕਟੇ ਗਮਨੈਂ ਪਿਖਿ[1] ਏਕ ਮੈਂ ਸੀਸ ਗੁਰੂ ਕੋ ਟਿਕਾਯੋ। ਸੋ ਅਸਵਾਰ ਵਡੇ ਤਰਜੈ[2] ਅਵਿਲੋਕਤਿ ਖੋਜਤਿ ਜੋ ਨਰ ਪਾਯੋ[3]। ਮੋਕਹੁ ਆਨਿ ਕਹਜੋ –ਥਿਰ ਹੋਵਹੁ–ਦੇਖਤਿ ਭੇ ਪਟ ਕੋ ਛੁਟਕਾਯੋ[4] ॥ ੨੪ ॥ ਫੇਰ ਲਗੇ ਸਕਟੇ ਅਵਿਲੋਕਨਿ ਰੋਕਿ ਖਰੇ ਕਰਿ ਖੋਜਨਿ ਲਾਗੇ। ਪਾਛਲ ਕੋ ਜਬਿ ਦੇਖਤਿ ਭੇ ਤਬਿ ਸੀਸ ਗਯੋ ਜੁ ਹੁਤੋ ਸਭਿ ਆਗੇ।ਨਾਹਨ ਪ੍ਰਾਪਤਿ ਭਾ ਜਬਿਹੂੰ ਤਬਿ ਆਗਲੇ ਹੇਰਨਿ ਕੋ ਅਨੁਜਾਗੇ। ਪਾਛਲਿ ਮੈਂ ਪੁਨ ਆਇ ਗਯੋ ਸਿਰ,ਹਾਰ ਪਰੇ ਸਠ ਸੋ ਇਮ ਠਾਗੇ[5] ॥੨੫। ਦੋਹਰਾ।।ਗੁਰ ਸਿਰ ਇਕ ਮੋ ਕਹੁ ਦਿਖਤਿ ਅਪਰ ਨ ਦੇਖਤਿ ਕੋਇ। ਖੋਜ ਹਟੇ ਨਰ ਪੰਥ ਕੋ ਗਮਨੇ ਪੁਰਿ ਨਿਜ ਸੋਇ॥੨੬॥ਗਏ ਦਿਖਨਿ ਤੇ ਰਹਿ ਗਏ,ਤਬਿ ਮੈਂ ਸੀਸ ਸੰਭਾਰਿ। ਬਸਤ੍ਰਨਿ ਬਿਖੈ ਲਪੇਟਿ ਕੋ ਲੀਨਹੁ ਨਿਜ ਸਿਰ ਧਾਰਿ॥੨੭॥ਸ਼ੁਮਤਿ ਭਯੋ ਨਹਿ ਮਗ ਬਿਖੈ ਨਿਸ ਮਹਿ ਨਹਿ ਡਰ ਪਾਇ।ਹੁਇ ਨਿਸ਼ੰਕ ਇਕ ਮਨ ਚਲਜੋ ਹੁਤੋ ਹੁਕਮ ਜਿਸ ਭਾਇ ॥੨੮ ॥ ਮੁਹਿ ਸਮੁਝਾਯੋ ਜਿਮ ਗੁਰੂ ਬਿਨ ਸ਼ੰਕਾ ਤਿਮ ਕੀਨਿ। ਭਏ ਸਹਾਇਕ ਆਪਹੀ, ਇਕ ਜਸ ਮੋ ਕਹੁ ਦੀਨਿ ॥ ੨੯ ॥ ਪਹੁੰਚਾਯੋ ਤਹਿ ਤੇ ਨਿਕਸਿ[6],ਰਾਖੇ ਖਰੇ ਅਨੇਕ।ਤਿਲਕ ਜਨੇਊ ਹਿੰਦੁ ਕੀ ਰਾਖੀ ਸਤਿਗੁਰ ਟੇਕ ॥ ੩੦ ॥ ਖਲਹਲ[7] ਦਿੱਲੀ ਮੋਂ ਪਰਜੋ, ਮੋਕਹੁ ਸੁਧ ਕੁਛ ਨਾਂਹਿ। ਬੂਝਹੁ ਨੀਕੇ ਕਰਿ ਤਿਸੈ ਤਹਿਂ ਤੇ ਆਇ ਜੁ ਪ੍ਰਾਹਿ[8] ॥ ੩੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਸੀਸ ਸਸਕਾਰਨ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅੰਸੁ। ੩॥ ੪. [ਜੱਗਜ ਕੀਤਾ]।

ਦੋਹਰਾ।।ਸਕਲ ਕ੍ਰਿਆ ਕਰਿ ਪਿਤਾ ਕੀ ਬ੍ਰਿੱਧਨਿ[9] ਜਥਾ ਬਤਾਇ।ਜਹਿਂ ਕਹਿਂ ਸੁਨਿ ਸੁਨਿ ਆਇਗੇ ਸਿਖ ਮਸੰਦ ਸਮੁਦਾਇ॥ ੧ ॥ ਬੇਦੀ ਕੁਲ ਤੇਹਣ ਮਿਲੇ ਭੱਲੇ ਸੁਨਿ ਸਭਿ ਆਇ। ਬੈਠਿ ਬੈਠਿ ਗੁਰ ਕੇ ਨਿਕਟ ਰਹੇ ਸਿਵਰ ਨਿਜ ਪਾਇ॥੨॥ਪਾਧੜੀ ਛੰਦੁ ॥ ਸ਼੍ਰੀ ਨਾਨਕੀ ਮਾਤ ਬਿਲਾਪ ਕੀਨਿ।ਆਂਸੂਨਿ ਡਾਰਿ ਚਿਤ ਹੋਤਿ ਖੀਨਿ[10]। ਤਿਮ ਗੁਜਰੀ ਅਤਿ ਸ਼ੋਕਹਿ ਉਪਾਇ। ਨਿਤ ਬਹਜੋ ਦ੍ਰਿਗਨਿ ਤੇ ਨੀਰ ਜਾਇ॥੩॥ਸਤਿਗੁਰ ਬਿਚਾਰਿ ਭੇਜੇ ਮਸੰਦ।[11]ਦਿਹੁ

---

[1]ਗੱਡੇ ਜਾਂਦੇ ਦੇਖਕੇ। [2]ਤਾੜਨਾ ਕਰਦੇ ਸਨ। [3]ਜੋ ਆਦਮੀ ਪਾਂਵਦੇ ਸਨ ਦੇਖਦੇ ਸਨ ਤੇ ਤਲਾਸ਼ੀ ਲੈਂਦੇ ਸਨ। [4]ਕਪੜੇ ਖੁਲ੍ਹਵਾਕੇ। [5]ਮੁੱਠੇ ਗਏ। [6]ਭਾਵ ਦਿੱਲੀ ਤੋਂ ਕੱਢ ਕੇ (ਇੱਥੋਂ ਤਕ) ਪਹੁੰਚਾਇਆ ਹੈ (ਮੈਨੂੰ ਗੁਰੂ ਜੀ ਨੇ)। [7]ਖਲਬਲੀ। [8](ਉਹ) ਕਹੇਗਾ। [9]ਵਡਿਆਂ ਨੇ। [10]ਦੁਖੀ।

ਮਾਤ ਜਾਇ ਧੀਰਜ ਬਿਲੰਦ।ਗੁਰ ਸਦਨ ਸ਼ੋਕ ਹੋਵੈਤਿ ਨਾਂਹਿ। ਇਕ ਰਸ ਅਨੰਦ ਮਹਿੰ ਸਥਿਤਿ ਪਾਹਿੰ'॥੪॥ਸੁਨਿ ਗਏ ਮਹਿਲ ਦੇਖੀ ਸੁ ਜਾਇ।ਕਰਿ ਨਮਸਕਾਰ ਬੈਠੇ ਸੁ ਢਾਇ।ਕਰ ਜੋਰਿ ਕਹਜੋ 'ਮਾਤਾ! ਸੁਣੋਹੁ। ਤੁਮ ਉਚਿਤ ਨਾਂਹਿ ਏਤਿਕ ਸਨੇਹੁ' ॥੫॥ ਗੁਰ ਤਜਜੋ ਦੇਹਿ ਹੈ ਕੈ ਸੁਛੰਦ। ਜਗ ਧਰਮ ਰਖਜੋ ਹਿੰਦੁਨਿ ਬਿਲੰਦ। ਤੁਰਕੇਸ਼ ਸੀਸ ਦੋਸ਼ਹਿ ਚਢਾਇ।ਤਨ ਅੰਤ ਸਮਾ ਪਹੁੰਚਜੋ ਸੁ ਆਇ॥੬॥ਅਬਿ ਤਿਨ ਸਥਾਨ ਸੁਤਕੋ ਬਿਲੋਕ।ਮਨ ਬ੍ਰਿਤੀਸ਼ੋਕ ਤੇਰਾਖਿ ਰੋਕਿ'।ਚਿਤ ਹੁਤੋ ਨਿਕਟ ਭ੍ਰਾਤਾ ਕ੍ਰਿਪਾਲ।ਸੁਨਿ ਇਹ ਪ੍ਰਸੰਗ ਕਹਿ ਤਾਤਕਾਲ॥੭॥'ਹੇਭਗਨਿ! ਲੇਹੁ ਚਿਤ ਮਹਿੰ ਬਿਚਾਰ।ਨਹਿੰ ਮਿਟਹਿ ਕਬਹੁੰ ਜੋ ਹੋਨਹਾਰ। ਸਤਿਗੁਰ ਸ਼ਲੋਕ ਲਿਖਿਕੈ ਪਠਾਇੰ। ਤਿਹ ਅਰਥ ਰਿਦੇ ਕਜੋਂ ਨਹਿੰ ਬਸਾਇੰ॥੮॥ਤਿਨ ਪੁੱਤ੍ਰ ਗੁਰੂ ਬਨਿ ਹੈ ਬਿਲੰਦ।ਜਿਨਕੋ ਪ੍ਰਤਾਪ ਦੀਖਤਿ ਸੁਛੰਦ। ਤਿਹ ਪਿਖਹੁ ਆਪ ਕੀਜਹਿ ਅਨੰਦ। ਪ੍ਰਿਯ ਸਭਿਨਿ ਚਕੋਰਨਿ ਮਨਹੁੰ ਚੰਦ ॥ ੯ ॥ ਕਹਿ ਬਾਰ ਬਾਰ ਤੁਮ ਪਹਿ ਪਠਾਇ। ਹਿਤ ਧਰਹੁ ਦਿਲਾਸਾ ਦੇਹੁ ਜਾਇ'। ਸੁਨਿ ਦੁਹੁਨਿ ਮਾਤ ਚਿਤ ਸ਼ੁਭ ਬਿਚਾਰਿ। ਤਜਿ ਸ਼ੋਕ ਦੀਨਿ ਸੁਤ ਪ੍ਰੇਮ ਧਾਰਿ॥੧੦॥'ਜਿਮ ਪਾਗ ਬਾਂਧਿਬੇ ਰੀਤਿ ਹੋਇ। ਚਹਿਯੰਤਿ ਵਸਤੁ ਅਨਵਾਇ ਸੋਇ। ਇਹ ਠਾਂਇ ਲਭੈ ਤਥਿ ਮੋਲ ਲੇਹੁ। ਨਤੁ ਅਪਰ ਨਗਰ ਧਨ ਭੇਜਿ ਦੇਹੁ' ॥ ੧੧ ॥ ਸੁਨਿ ਮੁਨਿ ਮਸੰਦ ਪਠਿ ਦਰਬ ਦੀਨਿ। ਗਨ ਪਾਗ ਬਸਤ੍ਰ ਅਨਵਾਇ ਲੀਨਿ। ਬਹੁ ਮੋਲ ਪਸ਼ਮ ਅੰਬਰ ਮੰਗਾਇ। ਪੁਨ ਚੀਰ ਰੇਸ਼ਮੀ ਲੇ ਧਰਾਇ[1] ॥੧੨॥ਗਨ ਗ੍ਰਾਮ ਦਰਬ ਦੇ ਘ੍ਰਿਤ ਬਿਸ਼ਾਲ। ਸਰਕਰਾ ਸੇਤ[2] ਕਰਿ ਸੰਚਿ ਜਾਲ। ਇੱਤਮਾਦਿ ਵਸਤੁ ਸਭਿ ਤਮਾਰ ਕੀਨਿ। ਜਿਤਨੀ ਸੁ ਚਾਹਿ ਸੋ ਅਧਿਕ ਲੀਨਿ ॥ ੧੩ ॥ ਕਹਿਯੰਤਿ ਬਾਤ ਸੁਨਿਯੰਤਿ ਦੇਸ਼[3]। ਚਹਿਯੰਤ ਚਿਤ ਆਵਤਿ ਅਸ਼ੇਸ਼[4]। ਸੇਵਕ ਮਸੰਦ ਹੈਹੈ ਸੁ ਤਮਾਰ। ਬਹੁ ਮੋਲ ਲੇਤਿ ਦਸਤਾਰ ਚਾਰੁ॥ ੧੪ ॥ ਸੰਗਤਿ ਬਟੋਰਿ ਮਹਿਮਾ ਸੁਨਾਹਿੰ। 'ਗੁਰ ਥਪ ਨਵੀਨ ਅਭਿਖੇਕ[5] ਤਾਂਹਿ। ਬਹੁ ਮੋਲ ਹੋਇ ਹੈ ਪੁਰਿ ਅਨੰਦ। ਮਿਲਿ ਚਲਹੁ ਸ਼ੀਘ੍ਰ ਉਤਸਵ ਬਿਲੰਦ' ॥ ੧੫॥ ਚਹੁੰ ਦਿਸ਼ਿਨਿ ਸਿੱਖ ਸੁਨਿ ਸੁਨਿ ਤੁਰੰਤ। ਨਹਿੰ ਕਰਤਿ ਬਿਲਮ

---

[1]ਭਾਵ ਦਿਲ ਤੋੜਵਾਂ ਮੋਹ।[2]ਜੋ ਭੇਜੇ ਹਨ।[3]ਲਿਆ ਰਖੋ।[4]ਖੰਡ ਚਿੱਟੀ। [5](ਦਸਤਾਰ ਬੰਦੀ ਦੀ ਗਲ) ਦੇਸ਼ ਵਿਚ ਆਖੀ ਗਈ ਤੇ ਸੁਣੀ ਗਈ।[6]ਸਾਰੇ ਚਿਤ ਵਿਚ ਚਾਹ ਚਾਹਕੇ ਆ ਰਹੇ ਹਨ।[7]ਤਿਲਕ।

ਆਵਨਿ ਕਰੰਤਿ। ਮਗ ਮਹਿੰ ਬਹੀਰ ਸੰਗਤਿ ਬਿਸਾਲ। ਮਿਲਿ ਬ੍ਰਿੰਦ ਬ੍ਰਿੰਦ ਪਹੁੰਚਹਿੰ ਉਤਾਲ ॥ ੧੬॥ ਬਹੁ ਭੀਰ ਅਨੰਦਪੁਰਿ ਮਿਲਤਿ ਜਾਤਿ। ਸਿਖ ਮਿਲਹਿੰ ਪਰਸਪਰ ਕਰਹਿੰ ਬਾਤ। ਸਤਿਗੁਰੂ ਗੁਨਨਿ ਸੁਨਿ ਸੁਨਿ ਅਨੰਦ। ਤਨ ਬਧ ਨਵੀਨ ਮੁਖ ਮਨਹੁੰ ਚੰਦ ॥੧੭॥ ਸਭਿ ਕਰਤਿ*ਨਮੋ ਦਰਸੰਤਿ ਰੂਪ। ਮਤਿ ਚਤੁਰ ਚਪਲ ਸੁੰਦਰ ਅਨੂਪ।'ਗੁਰ ਧੰਨ ਧੰਨ' ਮੁਖ ਭਨਤਿ ਬੈਨ। ਚੰਚਲ ਸਲਾਜ ਬਿਸਤਿਰਤਿ ਨੈਨ[1] ॥ ੧੮ ॥ ਤਬਿ ਸਭਿ ਮਸੰਦ ਸੋਂ ਕਹਤਿ ਮਾਤ।'ਕੀਜਹਿਸੁ ਜੱਗਯ ਲਹਿ ਬਹੁਤ ਭਾਂਤਿ।ਗਨ ਸਾਧ ਸੰਤਜਿਤ ਕਿਤ ਹਕਾਰਿ। ਸਨਮਾਨ ਸਹਿਤ ਦੀਜਹਿ ਅਹਾਰ' ॥ ੧੯ ॥ ਗੁਰ ਕਾਰ-ਦਾਰ ਸੁਨਿ ਹੁਕਮ ਏਮ[2]। ਧਰਿ ਸ਼ੀਘ੍ਰ ਕਰਤਿ ਭੇ ਕਾਰ ਤੇਮ। ਪਕਵਾਨ ਕਰਨ ਹਾਰੇ ਹਕਾਰਿ।ਸਭਿ ਜਥਾ ਜੋਗ ਪਰਥਿਰਤਿ ਕਾਰ[3]॥੨੦॥ਮਿਸ਼ਟਾਨ ਆਨਿ ਘ੍ਰਿਤ ਅਧਿਕ ਦੀਨਿ। ਗੋਧੂਮ ਚੂਨ[4] ਮੈਦਾ ਸੁ ਲੀਨਿ। ਬਹੁ ਪੂਪ ਪੂਰਿਕਾ[5] ਤਬਿ ਪਕਾਇ। ਸ਼ੁਭ ਥਾਨ ਬਿਖੈ ਅੰਬਾਰ ਲਾਇ ॥ ੨੧ ॥ ਬਹੁ ਦੀਹ ਕਰਾਹੇ ਦਿਧ ਚੜ੍ਹਾਇ।ਕਰਿ ਤਯਾਰ ਤਿਹਾਵਲ ਧਰਤਿ ਜਾਇ। ਬਹੁ ਬਰੇ ਕਚੌਰੀ ਤਯਾਰ ਕੀਨਿ। ਗਨ ਲਗੇ ਠਾਨਿ ਤੂਰਨ ਪ੍ਰਬੀਨ ॥੨੨॥ ਭਾ ਪਾਕ ਸਿੱਧ ਬਿਧਿ ਬਿਬਿਧਿ ਕੋਰ। ਗਨ ਪੂਪ ਪੂਰਿਕਾ ਲਗਤਿ ਢੋਰ। ਜਹਿੰ ਜਹਿੰ ਮਹੰਤ ਸ਼ੁਭ ਬੇਖ ਸੰਤ।ਤਹਿੰ ਤਹਿੰ ਹਕਾਰਿ ਲਯਾਵਤਿ ਕਰੰਤਿ॥੨੩॥ ਆਵਤਿ ਸਮੂਹ ਜਿਤ ਕਿਤ ਜਮਾਤ[6]।ਬਹੁ ਬਿੱਪ੍ਰ ਆਇ ਅਰੁ ਅਪਰ ਜਾਤਿ। ਸਭਿ ਜਥਾ ਜੋਗ ਸਨਮਾਨ ਸਾਥ। ਚੜਿ ਊਚ ਮਹਲ ਪਰ ਪਿਖਤਿ ਨਾਥ[7] ॥ ੨੪ ॥ ਸਗਰੇ ਮਸੰਦ ਪੰਗਤਿ ਬਨਾਇ। ਜਸ ਉਚਿਤ[8] ਪਿਖਹਿੰ ਤਸ ਥਲ ਬਿਠਾਇ। ਬਹੁ ਭਈ ਭੀਰ ਦੇ ਧਰ ਬ੍ਰਿੰਦ।ਕਹਿ ਕਹਿ ਟਿਕਾਇ ਪੰਕਤਿ ਬਿਲੰਦ ॥ ੨੫ ॥ ਗਨ ਲਗੇ ਪਰੋਸਨ ਕੋ ਅਹਾਰ। ਤ੍ਰਿਪਤਹਿੰ ਸੁ ਜਿਤਿਕ ਇਕ ਬਾਰ ਡਾਰਿ। ਤੂਰਨ ਕਰੰਤਿ ਸਭਿ ਅੱਗ੍ਰ ਦੀਨਿ[9]ਪੁਨ ਲਗੇ ਅਚਨ ਸਭਿ ਸ੍ਵਾਦ ਲੀਨਿ ॥ ੨੬ ॥ ਬਹੁ ਕਰਤਿ ਸਰਾਹਨ ਬਾਰ ਬਾਰ। ਮੁਖ ਕਹਤਿ'ਕਨੋਂ ਨ ਹੁਇ ਅਸ ਅਹਾਰ।ਗੁਰਦੇਵ ਹੋਤੁ ਗੁਰ ਨੰਦ ਕੀਨਿ।

[1]ਚੌੜੇ ਨੇਤ੍ਰ। [2]ਇਸ ਤਰ੍ਹਾਂ ਦਾ। [3]ਲਗਾ ਦਿੱਤੇ ਕੰਮ ਤੇ। [4]ਕਣਕ ਦਾ ਆਟਾ। [5]ਪੂੜੀਆਂ ਤੇ ਪੂੜੇ। [6]ਟੋਲੀਆਂ। [7]ਬ੍ਰਹਮਣ ਤੇ ਹੋਰ ਜਾਤਾਂ ਦੇ ਲੋਕ ਆ ਰਹੇ ਹਨ, ਮੁਨਾਸਬ ਸਨਮਾਨ ਨਾਲ (ਬਿਠਾਏ ਜਾ ਰਹੇ ਹਨ ਤੇ) ਗੁਰੂ ਜੀ ਉੱਚੇ ਮਹਿਲ ਤੇ ਚੜ੍ਹਕੇ ਦੇਖ ਰਹੇ ਹਨ। (ਅ) ਉੱਚੇ ਮਹਿਲ ਤੇ ਚੜ੍ਹੇ ਹੋਏ ਨਾਥ (ਗੁਰੂ ਜੀ) ਨੂੰ ਸਾਰੇ (ਉਨਾਂ ਦੇ) ਲਾਇਕ ਸਨਮਾਨ ਨਾਲ ਦੇਖ ਰਹੇ ਹਨ। [8]ਜਿਸ ਥਾਂ ਦੇ ਯੋਗ। [9]ਸਭ ਦੇ ਅੱਗੇ ਧਰ ਦਿੱਤਾ। *ਪਾ:—ਕਰਿ ਕਰਿ ;

ਜੌ ਆਪ ਕਰਨ ਕਾਰਨ ਪ੍ਰਬੀਨ' ॥ ੨੭ ॥ ਕਿਨ ਪੰਚਾਂਮ੍ਰਿਤ ਬਰਤਾਇ ਦੀਨਿ। ਕਿਨ ਪੂਪ,ਪੂਰਿਕਾ ਦੀਨਿ ਕੀਨਿ[1]। ਦਧਿ ਬਰੇ ਸਜੀਰਕ[2] ਦੇਤਿ ਧਾਇ। ਬਿਨ ਜਾਚੇ ਦੇਖਤਿ ਅਧਿਕ ਪਾਇ[3] ॥ ੨੮ ॥ ਹੁਇ ਤ੍ਰਿਪਤ ਖਾਇ ਸ੍ਵਾਦਿਤ ਬਿਸਾਲ। ਕਹਿੰ'ਲੇਹੁ ਲੇਹੁ' ਫਿਰਤੋ ਉਤਾਲ।ਬਹੁ ਮਧੁਰ ਤੁਰਸ਼[4] ਅਰੁ ਤਿਕਤ[5] ਜੋਇ।ਸਭਿ ਸਨੇ ਸਨੇ ਅਚਵੈਤਿ ਸੋਇ॥੨੯॥ ਇਕ ਬਿਮਲ ਬਾਰਿ ਦੇ ਬਾਰਿ ਬਾਰਿ[6]। ਚਿਤ ਮੁਦਤਿ ਤ੍ਰਿਪਤ ਸ੍ਵਾਦਤਿ ਅਹਾਰ। ਪੁਨ ਪਾਨਿ ਪਾਨਕਰਿ' ਪਾਨ ਧੋਇ[7]।'ਗੁਰ ਧੰਨ ਧੰਨ' ਇਹ ਸ਼ਬਦ ਹੋਇ ॥੩੦॥ ਤਬਿ ਮਾਤ ਸਹਿਤ ਸਤਿਗੁਰ ਸੁਜਾਨ। ਬਹੁ ਦਰਬ ਮਸੰਦਨ ਦੀਨਿ ਪਾਨ[8]। 'ਦਿਹੁ ਸਭਿਨਿ ਜਾਇ ਨਹਿ ਰੌਰ ਹੋਇ। ਬਿਧਿ ਸਾਥ ਲੇਹੁ ਨਹਿ ਛੁਛ ਕੋਇ'॥ ੩੧ ॥ ਲੈ ਗਨ ਮਸੰਦ ਸਭਿਹੂਨਿ ਦੀਨਿ। ਦਿਜ ਸੰਤ ਮਹੰਤਨਿ ਅਧਿਕ ਚੀਨਿ। ਹਰਖੇ ਸੰਬੂਹ ਬਹੁ ਕਰਿ ਸਰਾਹਿ।'ਜਸ ਲਿਯੋ ਪ੍ਰਥਮ ਗੁਰ ਜੱਗਸ ਮਾਂਹਿ ॥ ੩੨ ॥ ਗੁਰ ਸਕਲ ਕਲਾ ਪੂਰਨ ਬਿਲੰਦ । ਸ਼੍ਰੀ ਹਰਿ ਗੁਬਿੰਦ ਕੋ ਹੁਇ ਮਨਿੰਦ।ਉਤਸਾਹ ਬੁਧਿ ਤੈਸੋ ਸੁਭਾਇ।ਉਰਅਤਿ ਉਦਾਰ ਜਾਨੈ ਸੁ ਜਾਇ ॥ ੩੩ ॥ ਜਨ ਬ੍ਰਿੰਦ ਬਿਲੰਦੈ ਕਰਿ ਨਿਹਾਲ । ਬਖਸ਼ਹਿ ਅਨੰਦ ਹ੍ਵੈ ਕਰਿ ਕ੍ਰਿਪਾਲ'। ਸੁਨਿ ਦੂਤੀ ਕਹੈ[10]ਅਚਰਜ ਸੁਨਾਇ। 'ਇਨ ਪਿਤਾ ਪਿਤਾਮਾ ਕੈਸਿ ਆਹਿ ॥੩੪ ॥ ਸ਼੍ਰੀ ਅਰਜਨ ਅਰੁ ਗੁਰ ਰਾਮਦਾਸ। ਨਿਜ ਦਾਸ ਅਨੇਕਨਿ ਕਰਿ ਖਲਾਸ[11]। ਅਸ ਬੰਸ ਬਿਖੈ ਜਿਨ ਜਨਮ ਆਹਿ। ਬਡਭਾਗ ਜਿਨਹੁੰ ਸੋ ਰਹਹਿੰ ਪਾਹਿ' ॥ ੩੫ ॥ ਇੱਤ੍ਰਾਦਿ ਕੀਰਤੀ ਕਹਤਿ ਸਰਬ। ਭੇ ਤ੍ਰਿਪਤ ਦੱਛਨਾ ਦੀਨਿ ਦਰਬ। ਬਹੁ ਦੇਤਿ ਆਸ਼ਿਖਾ ਅਨੰਦ ਪਾਇ। 'ਗੁਰ ਪੁੱਤ੍ਰ ਆਰਬਲ ਬਡ ਬਧਾਇ[12] ॥ ੩੬ ॥ ਜਬਿ ਲਗੋ[13] ਜਗਤ ਮਹਿੰ ਜਮਨ ਗੰਗ।ਤਬਿ ਲਗੈ ਜਿਵਹੁ ਹੁਇ ਹਰਖ ਸੰਗ'। ਇਮ ਭਯੋ ਜੱਗ[14] ਨਰ ਭੀਰ ਬ੍ਰਿੰਦ। ਪੁਰਿ ਅਨੰਦ ਬਿਖੈ ਹ੍ਵੈ ਅਤਿ ਅਨੰਦ॥ ੩੭ ॥ ਸਿਖ ਸੰਗਤਿ ਸਭਿ ਤ੍ਰਿਪਤੇ ਬਿਲੰਦ। ਪੁਨ ਅਚਨੋ ਅਹਾਰ ਜੋਤਿਕ ਮਸੰਦ। ਨਰ ਅਨਿਕ ਦੇਸ਼ ਕੇ ਆਇ ਆਇ। ਕਰਿ ਦੀਏ ਸਿਵਰ ਚਿਤ

---

[1]ਕਿਸੇ ਨੇ। (ਅ) ਦੇਣੀਆਂ ਕੀਤੀਆਂ। [2]ਜ਼ੀਰੇ ਵਾਲੇ ਦਹੀਂ ਵੜੇ। [3]ਬਿਨਾਂ ਮੰਗੇ (ਜਿਸ ਕਿਸੇ ਦੇ ਅੱਗੇ) ਦੇਖਦੇ ਹਨ (ਚੀਜ਼ ਮੁਕਣ ਵਾਲੀ) ਤਾਂ ਹੋਰ ਪਾ ਦੇਂਦੇ ਹਨ। [4]ਖਟਾਈ ਵਾਲਾ। [5]ਕਰਾਰਾ, ਮਿਰਚਾਂ ਵਾਲਾ। [6]ਇਕ ਸ਼ੁਛ ਜਲ ਦੇਂਦੇ ਹਨ ਘੜੀ ਮੁੜੀ। [7]ਪਾਣੀ ਪੀਕੇ। [8]ਹੱਥਧੋਤੇ। [9]ਹੱਥ ਵਿੱਚ। [10]ਦੂਜਾ ਆਖੇ। [11]ਮੁਕਤ ਕੀਤੇ। [12]ਵਧੇ। [13]ਜਦ ਤਕ ਹੈ। [14]ਜੱਗਜ।

ਚਾਇ ਚਾਇ ॥ ੩੯ ॥ ਸੋ ਦਿਵਸ ਬਿਤਯੋ ਪੁਨ ਬੀਤ ਰਾਤਿ। ਸਭਿ ਗੁਰੂ ਸ਼ਬਦ ਕੌ ਗਾਇ ਪ੍ਰਾਤਿ। ਬਡ ਭਯੋ ਕੁਲਾਹਲ[1] ਮੁਦਤਿ ਚੀਤ। ਨਰ ਮਿਲਹਿੰ ਪਰਸਪਰ ਧਾਰਿ ਪ੍ਰੀਤ ॥ ੩੯ ॥ 'ਸ਼ੁਭ ਮਾਸ ਫਾਲਗੁਨ[2] ਪ੍ਰਥਮ ਪੱਖਨ**। ਦਿਨ ਪੰਚਮੀ ਸੁ ਗਿਨ ਲਗਨ† ਮੁੱਖਨ*। ਦਸਤਾਰ ਬਾਂਧਿਬੇ ਹੇਤੁ ਸੋਧ†। ਠਹਿਰਾਇ ਠੀਕ ਜਿਨ ਅਧਿਕ ਬੋਧ ॥ ੪੦ ॥ ਜਹਿੰ ਕਹਿੰ ਸੁਨਾਇ ਪ੍ਰਥਮੈ ਪਠਾਇ। ਸੁਧ ਭਈ ਜਿਨਹੁੰ ਕਰਿ ਬੇਗ ਆਇ। ਲਵਪੁਰੀ ਸੁਧਾਸਰ ਆਦਿ ਮੇਲ । ਸਿਖ ਸੰਗਤਿ ਸੁਨਿ ਸਭਿ ਚਲਿਯ ਗੈਲ[4] ॥ ੪੧ ॥ ਸ਼੍ਰੀ ਨਾਨਕ, ਅੰਗਦ, ਅਮਰ ਪਾਸ‡। ਮੰਜੀ ਸਥਿਰਨ ਪਦ ਜਿਨ ਅਵਾਸ[5]। ਨੌ ਗੁਰਨਿ ਬਡਾਈ ਬਖਸ਼ ਜਾਹਿੰ[6]। ਸਭਿ ਚਲੇ ਆਇ ਪੁਰਿ ਅਨੰਦ ਮਾਂਹਿ॥੪੨॥ ਸਿਖ ਸੰਗਤਾਂਨਿ ਗਨ ਸਿਵਰ ਘਾਲਿ। ਕੀਨੇ ਮੁਕਾਮ ਜਹਿੰ ਕਹਿੰ ਬਿਸਾਲ। ਚਹੁੰਦਿਸ਼ਾ ਨਿਕਟਿ ਪੁਰਿ ਗ੍ਰਾਮ ਬ੍ਰਿੰਦ। ਸੁਨਿ ਸੁਨਿ ਸਮੂਹ ਆਨੰਦ ਬਿਲੰਦ ॥ ੪੩ ॥ ਦੋਹਰਾ ॥ ਆਨਿ ਅਕੋਰਨਿ ਅਰਪਤੇ ਆਨੀ ਸ਼ਰਧਾ ਧਾਰਿ। 'ਧੰਨ ਗੁਰੂ ਜਿਨ ਹਿੰਦੁ ਕੀ ਰਾਖੀ ਸਿਰ ਦਸਤਾਰ[7]॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਜੱਗਜ' ਪ੍ਰਸੰਗ ਬਰਨਨੰ ਨਾਮ ਚਤੁਰਥੋ ਅੰਸੂ ॥ ੪ ॥

੫. [ਦਸਤਾਰ ਬੰਦੀ]।

ਦੋਹਰਾ ॥ ਜਬਿ ਨੌਮੇ ਪਤਿਸ਼ਾਹ ਗੁਰ ਗਏ ਬਿਕੁੰਠ ਮਝਾਰ। ਗੁਰਦਿੱਤਾ ਬ੍ਰਿਧ ਬੈਸ ਕੋ[8] ਸਰਬ ਪੁਕਾਰ ਨਿਹਾਰਿ ॥ ੧ ॥ ਚੌਪਈ ॥ ਤਜਿ ਦਿੱਲੀ ਤਤਛਿਨ ਚਲਿ ਗਯੋ। ਪੰਚ ਕੋਸ ਪਰ ਪ੍ਰਾਪਤਿ ਭਯੋ। ਅਪਨਿ ਬਡੇ ਕੋ ਪਿਖਯੋ ਸਥਾਨਾ। ਕਿਤਿਕ ਕਾਲ ਬ੍ਰਿਧ ਰਹਯੋ ਸੁ ਜਾਨਾ[10] ॥ ੨ ॥ ਪੌਢਯੋ ਤਹਾਂ ਕੁਸ਼ਾਸਨ ਕਨਿਕੈ[11]। ਸ਼੍ਰੀ ਸਤਿਗੁਰ ਮੂਰਤਿ ਉਰ ਧਰਿਕੈ। ਦਸਮੋ ਦ੍ਵਾਰ ਪੌਨ ਤੇ ਫੋਰ। ਤ੍ਰਿਣ ਸਮ ਨਿਜ ਸਰੀਰ ਕੌ ਛੋਰਾ ॥੩॥ ਹੇਰਿ ਨਰਨਿ ਤਿਹ ਠਾਂ ਸਸਕਾਰਾ।

---

[1]ਮੰਗਲ। [2]ਫਗਣ ਦਾ। [3]ਸ਼ੁਕਲਾ ਪੱਖ। [4]ਸ੍ਰੇਸ਼ਟ ਲਗਨ ਵਿੱਚ। [5]ਰਾਹੇ ਚੱਲ ਪਏ। [6]ਮੰਜੀ ਤੇ ਇਸਥਿਤ ਹੋਣ ਦੀ ਪਦਵੀ ਜਿਨ੍ਹਾਂ ਦੇ ਘਰ ਸੀ। [7]ਨੌ ਗੁਰਾਂ ਤੋਂ ਜਿਨ੍ਹਾਂ ਨੂੰ ਬਖਸ਼ਿਸ਼ ਦੀ ਵਡਾਈ ਮਿਲੀ ਸੀ। [8]ਸਿਰ ਦੀ ਪਗ ਭਾਵ ਪਤ ਰਖੀ। [9]ਬਾਬੇ ਬੁੱਢੇ ਦੀ ਵੰਸ਼ ਦਾ। [10]ਬਾਬਾ ਬੁੱਢਾ ਰਿਹਾ ਸੀ ਉਹ (ਥਾਂ) ਸਿਆਣਿਆਂ। [11]ਕੁਸ਼ਾ ਦਾ ਆਸਨ ਵਿਛਾਕੇ। *ਤਵਾ: ਖਾ: ਨੇ ਗੁਰਜਾਈ ਬੈਠਣ ਦੀ ਠੀਕ ਵੈਸਾਖੀ ਸੰ: ੧੭੩੩ ਲਿਖੀ ਹੈ ਅਤੇ ਪੋਹ ਵਦੀ ਨਾਵੀਂ ੧੭੩੨ ਸੰਮਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੱਗਜ ਦੀ ਤਿੱਥ ਦਿੱਤੀ ਹੈ ਜੋ ਸਤਾਰਵੇਂ ਦਿਨ ਗੁਰੂ ਰੀਤੀ ਅਨੁਸਾਰ ਕੀਤਾ ਗਿਆ ਦੱਸਿਆ ਹੈ। †ਲਗਨ ਆਦਿ ਬਾਬਤ ਪਿੱਛੇ ਲਿਖ ਆਏ ਹਾਂ, ਦੇਖੋ ਰਾਸ ੭ ਅੰਸੂ ੧ ਅੰਕ ੩੨ ਦੀ ਹੇਠਲੀ ਟੂਕ। ‡ਪਾ:—ਦਾਸ।

ਅਬਿ ਲੌ ਚਿੰਨ੍ਹਤਿ ਥਾਨ ਨਿਹਾਰਾ*। ਤਿਸ ਗੁਰਦਿੱਤੇ ਕੋ ਸੁਤ ਪਾਛੇ।ਰਾਮ ਕੁਇਰ ਬ੍ਰਹਮਗ੍ਯਾਨੀ ਆਛੇ॥੪॥ ਰਾਮਦਾਸ ਕੇ[1] ਗ੍ਰਾਮ ਅਵਾਸ।ਨਿਜ ਸਿਖ ਕਰੇ ਸਕੇਲਨਿ ਪਾਸ।ਆਰਬਲਾ ਲਘੁ ਹੈ ਜਿਸਕੇਰੀ।ਤ੍ਰੈਸੰਬਤ ਬੀਤੇ ਤਿਸ ਬੇਰੀ[2] ॥ ੫॥ ਤਿਨ ਘਰ ਜੋਤਿਕ ਸਿੱਖ ਸਯਾਨੇ। ਪ੍ਰਥਮ ਰੀਤਿ ਸਤਿਗੁਰ ਕੀ ਜਾਨੇ। ਲੈ ਕਰਿ ਗਨ ਅਕੋਰ ਚਲਿ ਆਏ। ਸੰਗ ਦਾਸ ਸਿਖ ਕਰਿ ਸਮੁਦਾਏ ॥੬॥ ਪਾਤਿਸ਼ਾਹਿ ਕੇ ਜਥਾ ਵਜ਼ੀਰ। ਤਿਮ ਗੁਰ ਘਰ ਮਹਿੰ ਇਹ ਮਤਿ ਧੀਰ। ਪੂਰਬ ਜੋ ਗੁਰਤਾ ਕੋ ਟੀਕਾ।ਇਹ ਨਿਜ ਹਾਥ ਕਾਢਿਤੋ ਨੀਕਾ ॥ ੭ ॥ ਤਬਿ ਸੰਗਤਿ ਮਹਿੰ ਨਿਸ਼ਚੈ ਹੋਇ।–ਗੁਰੂ ਭਯੋ ਗਾਦੀ ਪਰ ਸੋਇ–। ਪੰਚਮ ਪਾਤਿਸ਼ਾਹ ਤੇ ਪਾਛੇ। ਕਲਗ਼ੀ, ਬਾਜ਼, ਸ਼ਸਤ੍ਰ ਦੇ ਆਛੇ॥੮॥ਸਿਰੇ-ਪਾਉ ਬਹੁ ਮੋਲਾ ਦੇਤਿ। ਬਸਤਰ, ਹਯ ਬਹੁ ਗੁਰੂ ਨਿਕੇਤ। ਅਪਰ ਕਹਾਂ ਲਗ ਸਭਿ ਕੇ ਨਾਮ। ਕਹੌਂ ਸੁ ਮੰਜੀ ਜਿਨ ਕੇ ਧਾਮ॥ ੯ ॥ ਨਿਕਟ ਨਿਕਟ ਕੇ ਸਭਿ ਚਲਿ ਆਏ। ਮਿਲਹਿੰ ਪਰਸਪਰ ਭਾਉ ਵਧਾਏ। ਦੇਗ਼ ਅਤੋਟ ਗੁਰੂ ਘਰ ਹੋਇ। ਅਚਵਹਿੰ ਤਹਾਂ ਮਿਲੇ ਸਭਿ ਕੋਇ॥੧੦॥ ਰਾਗੀ ਬ੍ਰਿੰਦ ਰਬਾਬੀ ਸਾਰੇ। ਆਇੰ ਅਨੰਦਪੁਰਿ ਦਰਸ ਨਿਹਾਰੇਂ। ਕੋਤਿਕ ਢਾਢੀ ਚਲਿ ਕਰਿ ਆਏ । ਜਿਨਹੁੰ ਅਖਾਰੇ ਬੀਰਨਿ[3] ਗਾਏ ॥ ੧੧ ॥ ਡੋਮ ਭਾਟ ਆਦਿਕ ਹਿਤ ਜਾਚਾ।ਹੇਰਨਿ ਹੋਤੁ ਨਵੇਂ ਗੁਰ ਸਾਚਾ।ਅਨਿਕ ਦੇਸ਼ ਤੇ ਚਲਿ ਕਰਿ ਆਏ। ਜਿਤ ਕਿਤ ਦੀਖਤਿ ਨਰ ਸਮੁਦਾਏ॥ ੧੨ ॥ ਚੌਥ ਦਿਵਸ ਕੋ ਮੇਲ ਸਕੇਲਾ। ਫਿਰਤਿ ਪਰਸਪਰ ਲਾਗਿ ਧਕੇਲਾ। ਅਤਿ ਉਤਸਾਹ ਅਨੰਦ ਪੁਰਿ ਹੋਵਤਿ। ਦੂਰ ਦੂਰ ਕੇ ਨਰ ਗਨ ਜੋਵਤਿ[4] ॥ ੧੩ ॥ ਨਟ ਨਿਰਤਕ ਗਨ ਆਇ ਕਲਾਵਤ[5]। ਥਿਰਹਿੰ ਗੁਰੂ ਕੇ ਜਸ ਗੁਨ ਗਾਵਤਿ। ਇੱਤ੍ਯਾਦਿਕ ਬਹੁ ਕੌਤਕ ਹੋਤਿ । ਸਭਿ ਕੇ ਹਿਰਦੇ ਮੋਦ ਉਦੋਤ ॥ ੧੪ ॥ ਜਾਗ੍ਰਨਿ ਭਯੋ ਨਿਸਾ ਤਿਸ ਮਾਂਹੀ। ਕਿਰਤਨ ਹੋਤਿ ਅਨੰਦ ਉਰ

[1]ਰਮਦਾਸ ਨੱਗਰ ਹੈ, ਅੰਮ੍ਰਿਤਸਰ ਜ਼ਿਲੇ ਵਿਚ। [2]ਜਦ ਸ਼੍ਰੀ ਗੁਰਦਿੱਤਾ ਜੀ ਪ੍ਰਲੋਕ ਗਏ ਸਨ ਸ਼੍ਰੀ ਰਾਮ ਕੌਰ ਜੀ ਦੀ ਉਮਰ ਤ੍ਰੈ ਸਾਲ ਦੀ ਸੀ। [3]ਸੂਰਮਿਆਂ ਦੇ।[4]ਦੇਖਦੇ ਹਨ। [5]ਇਕ ਤਰ੍ਹਾਂ ਦੇ ਗਾਵਣ ਵਾਲੇ ।

*ਇਹ ਟਿਕਾਣਾ ਜੋ ਕਵੀ ਜੀਨੇ ਆਪ ਡਿੱਠਾ ਹੈ ਜ਼ਰੂਰ ਹੋਸੀ ਪਰ ਹੁਣ ਚੋਖੀ ਤਲਾਸ਼ ਕਰਨ ਤੇ ਭੀ ਅਜੇ ਤਕ ਪਤਾ ਨਹੀਂ ਲੱਗ ਸਕਿਆ, ਮੁਮਕਿਨ ਹੈ ਇਹ ਥਾਂ ਮਜਨੂੰ ਦੇ ਟਿੱਲੇ ਤੋਂ (ਜੋ ਦਿੱਲੀ ਤੋਂ ੩ ਮੀਲ ਹੈ) ਜਮਨਾਂ ਪਾਰ ਘਾਸ ਦੀ ਜੂਹ ਵਿਚ ਦੋ ਕੁ ਮੀਲ ਅਗੇਰੇ ਕਿਤੇ ਹੋਵੇ, ਯਾ ਦਰਯਾ ਦੇ ਕਿਸੇ ਕੋਪ ਵੇਲੇ ਮਿਟ ਗਿਆ ਹੋਵੇ, ਵਿਸ਼ੇਸ਼ ਖੋਜ ਦੀ ਲੋੜ ਹੈ।

ਮਾਂਹੀ। ਨਿਜ ਨਿਜ ਸੰਗਤਿ ਬਿਖੈ ਮਸੰਦ।ਬੈਠੇ ਜਾਗ੍ਰਨਿ ਕੀਨਿ ਬਿਲੰਦ॥ ੧੫॥ਭਈ ਭੋਰ ਸਭਿ ਠਾਨਿ ਸ਼ਨਾਨਾ।ਪਠਹਿੰਗਿਰਾ ਗੁਰ ਕੀਬਿਧਿ ਨਾਨਾ[1]। ਬਸਤ੍ਰ ਨਵੀਨੇ ਮੋਲ ਬਡੇਰੇ। ਪਹਿਰਤਿ ਕਹਤਿ 'ਆਜ ਗੁਰ ਹੇਰੇ[2]' ॥ ੧੬ ॥ ਸ਼੍ਰੀ ਬੇਦੀ ਤੇਹਣ ਕੁਲ ਆਈ।ਸ਼੍ਰੀ ਗੁਰ ਅਮਰ ਅੰਸ਼ ਸਮੁਦਾਈ। ਨਿਜ ਨਿਜ ਡੇਰੇ ਸਭਿ ਹੈ ਤਯਾਰ।ਬੈਠੇ ਮਨ ਪ੍ਰਤੀਖਨਾ ਧਾਰਿ॥੧੭॥ਸੰਤ, ਮਹੰਤ,ਸਾਧ ਬਹੁ ਭਾਂਤੀ। ਚਿਤ ਮਹਿੰ ਚੌਪ, ਅਪਰ ਸਭਿ ਜਾਤੀ[3]। ਸੂਰਜ ਮਲ ਕੇ ਪੋਤ੍ਰੇ ਦੋਈ। ਦੇਖਨਿ ਹੇਤੁ ਹਰਖ ਧਰਿ ਸੋਈ ॥੧੮॥ ਸ਼੍ਰੀ ਗੋਬਿੰਦ ਸਿੰਘ ਕੋ ਅਭਿਖੇਕ[4]। ਉਤਲਾਵਤਿ ਹਿਤ ਪਿਖਿਨਿ ਅਨੇਕ। ਲੈ ਦਸਤਾਰ ਆਦਿ ਗਨ ਭੇਟ। ਮਿਲਨੋ ਚਹਤਿ ਚਿਤ ਪ੍ਰੇਮ ਲਪੇਟ ।੧੯॥ ਸ਼੍ਰੀ ਗੁਜਰੀ ਕ੍ਰਾਤਾ ਨਿਜ[5] ਪ੍ਰੇਰਾ। 'ਤਯਾਰੀ ਕਰਹੁ ਸਕਲ ਬਿਨ ਬੇਰਾ[6]। ਸੁਖਮ ਬਸਤ੍ਰ ਸਰੀਰ ਸਜਾਵਹੁ। ਰੁਚਿਰ ਬਿਭੂਖਨ ਕੋ ਪਹਿਰਾਵਹੁ' ॥ ੨੦ ॥ ਸੁਨਿ ਕ੍ਰਿਪਾਲ ਨਿਜ ਹਾਥ ਸੁਧਾਰਿ। ਸਭਿ ਦਾਸਨਿ ਪਰ ਹੁਕਮ ਉਚਾਰਿ। 'ਦੀਹ ਦਮਦਮਾ ਤੁੰਗ ਘਨੇਰਾ। ਰਚਹੁ ਰੁਚਿਰ ਤਹਿੰ ਫਰਸ਼ ਬਡੇਰਾ ॥ ੨੧ ॥ ਸੂਰਜਮੁਖੀ ਹਾਥ ਗਹਿ ਥਿਰੋ।ਕੰਚਨ ਦੰਡ ਚਵਰ ਕਰ ਧਰੋ। ਸੁੰਦਰ ਗਾਦੀ ਰਚੀਅਹਿ ਗੁਰ ਕੀ। ਜਥਾ ਰੀਤਿ ਬਰਤੈ ਬਰ ਧੁਰ ਕੀ[7] ॥੨੨॥ ਜ਼ਰੀਦਾਰ ਮਖਮਲ ਉਪਧਾਨੁ[8]। ਕਰਹੁ ਟਿਕਾਵਨਿ ਸੁੰਦਰ ਆਨਿ। ਪਠਹੁ ਮੇਵਰਾ ਸੰਗਤਿ ਮਾਂਹਿ। ਪਹੁੰਚਹਿੰ ਸਕਲ ਦਮਦਮਾ ਜਾਂਹਿ' ॥੨੩॥ ਇੱਤਯਾਦਿਕ ਕਾਰਜ ਜੇ ਔਰ। ਸਵਧਾਨ ਕੀਨੇ ਸਭਿ ਠੌਰ। ਸ਼੍ਰੀ ਗੁਰ ਗੋਬਿੰਦ ਸਿੰਘ ਸ਼ਨਾਨੇ।ਸੁਖਮ ਬਸਤ੍ਰ ਦਾਸ ਗਨ ਆਨੇ ॥੨੪॥ ਪਹਿਰਤਿ ਭਏ ਅੰਗ ਬਡ ਸ਼ੋਭਾ। ਦੇਖਤਿ ਸਭਿ ਕੋ ਮਨ ਬਹੁ ਲੋਭਾ। ਸੁੰਦਰ ਸਿਰ ਦਸਤਾਰ ਸਜਾਈ। ਮੁਕਤਾ ਮਾਲ ਬਿਸਾਲ ਸੁਹਾਈ ॥ ੨੫ ॥ ਹੀਰਨਿ ਜਰੇ ਹੇਮ ਕੀ ਮੁਸ਼ਟ। ਪਹਿਰਜੋ ਖੜਗ ਲੋਹ ਬਹੁ ਸੁਸ਼ਟ[9]। ਮੁਕਤਾ ਗੁੱਛੇ ਸੰਗ ਨਿਖੰਗ[10]। ਭਰ ਕਰਿ ਤੀਖਨ ਬ੍ਰਿੰਦ ਖਤੰਗ[11]੨੬॥ਪਾਇ ਗਰੇ ਮਹਿੰ ਬਾਂਧੀ ਕਮਰ। ਸੰਮਤ ਦਸਮੇ ਮਹਿੰ ਜਿਨ ਉਮਰਾਖੰਜਰ[12],ਜਮਧਰ,ਬਿਛੂਆ ਲੀਨਿ। ਕਮਰ ਕਸੇ ਮਹਿੰ ਧਾਰਿ ਪ੍ਰਬੀਨ ॥੨੭॥ ਪਾਨ[13]ਕਮਾਨ ਲਹੌਰੀ ਧਰਿਕੈ।ਹੇਰਤਿ ਸਰ[14]

[1]ਕਈ ਤਰ੍ਹਾਂ ਨਾਲ ਗੁਰਬਾਣੀ ਪੜ੍ਹਦੇ ਹਨ। [2]ਅੱਜ ਗੁਰਾਂ ਦੇ ਦਰਸ਼ਨ ਹੋਣਗੇ। [3]ਹੋਰ ਸਭ ਜਾਤੀਆਂ ਦੇ। [4]ਗੁਰਤਾ ਤਿਲਕ। [5]ਭਾਵ ਮਾਮਾ ਕ੍ਰਿਪਾਲ ਜੀ ਨੂੰ।[6]ਛੇਤੀ।[7]ਆਦਿ ਦੀ।[8]ਤਕੀਆ। [9]ਸ਼ੋਸ਼ਟ। [10]ਭੱਥਾ। [11]ਤੀਰ। [12]ਕਟਾਰ। [13]ਹੱਥ ਵਿਚ। [14]ਬਾਣ।

ਕਰ ਫੇਰਨਿ ਕਰਿਕੈ। ਅਨਿਕ ਬਿਕੂਖਨ ਚਾਮੀਕਰ ਕੇ । ਜਥਾ ਜੋਗ ਸਭਿ ਪਹਿਰਨ ਕਰਿਕੈ ॥੨੮॥ ਜੁਗ ਮਾਤਨਿ ਕੋ ਕਰਿ ਪਦ ਬੰਦਨ।ਅਭਿਨੰਦਨ[1] ਹੈ ਦੇਖਸੋ ਨੰਦਨ । ਦੇਤਿ ਅਸੀਸ, ਸੀਸ ਕਰ ਫੇਰਾ । 'ਹੋਵਹੁ ਸੁਜਸੁ ਪ੍ਰਤਾਪ ਉਚੇਰਾ' ॥ ੨੯ ॥ ਨਿਕਸੇ ਸਦਨ ਪੌਰ ਗੁਰ ਪੂਰੇ। ਪੰਕਜ ਪਾਇ ਉਪਾਨਯ ਰੂਰੇ[2]।ਦਰਸਹੇਤੁ ਸਿਖ ਖਰੇ ਹਜ਼ਾਰੋਂ।ਉਮਗੇ ਜਨੁ ਜਲਪਾਰਾਵਾਰੋ[3] ॥ ੩੦ ॥ ਸਤਿਗੁਰ ਚੰਦ ਮਨੋਂ ਦੇ ਦੇਖਾ।ਸਿਰ ਨੰਮ੍ਰੀ ਇਕ ਬਾਰਿ ਅਸੇਖਾ[4]। ਹੇਮ ਲਸ਼ਟਕਾ ਗਹੇ ਅਗਾਰੀ । ਊਚ ਅਵਾਜ ਨਕੀਬ[5] ਉਚਾਰੀ ॥ ੩੧ ॥ ਬੋਲਤਿ ਭਾਟ ਕਬਿੱਤਨਿ ਚਾਲੇ । ਲਖਿ ਆਗਵਨ ਸਿੱਖ ਸੰਭਾਲੇ[6]। ਆਨਿ ਆਨਿ ਗਨ ਮਿਲਹਿ ਅਗਾਰੀ । ਸੀਸ ਨੰਮ੍ਰਿ ਪੁਨ ਚਲਹਿ ਪਿਛਾਰੀ॥੩੨॥ ਸਭਿ ਪੁਰਿ ਬਿਖੈ ਕੁਲਾਹਲ ਹੋਵਾ।ਹਿਤ ਜੋਵਨ[7] ਕੇ ਕੀਨਸਿ ਢੋਵਾ[8]।ਕੰਚਨ ਜ਼ੀਨ ਤੁਰੰਗਮ ਸੋਹੈ । ਬਲੀ ਚਪਲ ਪੈ ਗੁਰੂ ਅਰੋਹੈ ॥ ੩੩ ॥ ਸਨੰ ਸਨੰ ਤਬਿ ਕੀਨਿ ਪਯਾਨਾ । ਗਰੀਅਨਿ ਮਹਿੰ ਠਾਂਢੇ ਨਰ ਆਨਾ। ਮਨਹੁ ਚਕੋਰ ਚੰਦ ਕੋ ਜੋਵੈਂ । ਰਿਦੈ ਅਨੰਦ ਨੰਮ੍ਰਿ ਸਿਰ ਹੋਵੈਂ॥੩੪॥ ਸਭਿ ਦਿਸ਼ਿ ਦੇਖਤਿ ਜਾਤਿ ਕ੍ਰਿਪਾਲ।ਹੁਇਂ ਨਿਹਾਲ ਸ਼ਰਧਾਲੁ ਬਿਸਾਲ ।ਭਈ ਭੀਰ ਬਹੁ ਮਾਨਵ ਕੇਰੀ । ਚਲਹਿੰ ਪਿਛਾਰੀ ਮੰਗਲ ਹੇਰੀ ॥ ੩੫ ॥ ਇਸ ਬਿਧਿ ਗਏ ਦਮਦਮੇ ਥਾਨ । ਅਹੈ ਉਤੰਗ ਸੁ ਚਾਰੁ ਮਹਾਨ[9] । ਉਤਰਿ ਤੁਰੰਗ ਤੇ ਤਹਿੰ ਚਢਿ ਗਏ।ਮਾਤੁਲ ਨਿਕਟ ਸੰਗ ਨਿਜ ਲਿਏ ॥੩੬॥ ਹੁਤੋ ਜੁ ਆਗੇ, ਸਭਿ ਤਬਿ ਠਾਢੇ।ਬੰਦਨ ਕਰਹਿੰ ਪ੍ਰੇਮ ਉਰ ਬਾਢੇ।ਸ਼੍ਰੀ ਗੋਬਿੰਦ ਸਿੰਘ ਤਖਤ ਨਿਹਾਰਾ । ਜੋਰਤਿ ਕਰ ਪ੍ਰਣਾਮ ਕੋ ਧਾਰਾ ॥ ੩੭ ॥ ਬੇਦੀ, ਤ੍ਰੇਹਣ, ਭੱਲੇ ਬੰਸ। ਤਿਨ ਦਿਸ਼ਿ ਪਿਖਿ ਸੋਢੀ ਅਵਿਤੰਸ[10]। ਸਭਿਹਿਨਿ ਕੀ ਆਇਸੁ ਕੋ ਪਾਇ । ਭਏ ਅਰੂਢਨਿ[11] ਗੁਰਨਿ ਮਨਾਇ॥੩੮॥ ਗੁਰਤਾ ਸਮੰਦਨ[12] ਪਰ ਆਰੋਹੈ।ਦਿਖਸੋ ਪ੍ਰਤਾਪ ਦਸੋਸਪਤਿ ਮੋਹੈ[13]।ਗਨ ਸੰਗਤਿ ਪੰਕਜ ਬਿਗਸੰਤੇ।ਬਿਚ ਮਕਰੰਦ ਅਨੰਦ ਬਧੰਤੇ॥ ੩੯ ॥ ਗਨ ਦੁੰਦਭਿ ਬਾਜੇ ਸ਼ਦਿਯਾਨੇ[14]।'ਜੈ ਜੈ ਗੁਰ ਕੀ'

[1]ਚਿਤੋਂ ਪ੍ਰਸੰਨ ਹੋਕੇ (ਮਾਵਾਂ ਨੇ)।[2]ਚਰਨਾਂ ਕਮਲਾਂ ਵਿਚ ਸੋਹਣਾ ਜੋੜਾ ਹੈ। [3]ਸਮੁੰਦਰ ਜਾ ਜਲ। [4]ਸਾਰਿਆਂ ਨੇ ਇਕ ਬਾਰ ਸਿਰ ਨੀਵਾਂ ਕੀਤਾ। [5]ਚੋਬਦਾਰ ਨੇ । [6](ਸ੍ਰੀ ਗੁਰੂ ਜੀ ਦਾ) ਆਵਣਾ ਜਾਣਕੇ ਸਿਖ ਸੰਭਲੇ ਭਾਵ ਖੜੇ ਹੋਏ । [7]ਦਰਸ਼ਨ ਕਰਨ ਲਈ। [8]ਮੇਲ। [9]ਬੜਾ ਸੁੰਦਰ। [10]ਛਾਵ ਗੁਰੂ ਜੀ ਨੇ। [11](ਗੁਰਿਆਈ ਦੇ ਤਖਤ ਦੇ) ਚੜ੍ਹੇ। [12](ਰੂਪੀ) ਰਥ। [13]ਸੂਰਜ ਸਮਾਨ ਪ੍ਰਤਾਪ ਸ਼ੋਭਨੀਕ ਹੋਕੇ ਦਿੱਸਿਆ । [14]ਬਹੁਤ ਵਾਜਿਆਂ ਤੇਂ ਸ਼ਦਿਆਨੇ ਵੱਜੇ । [ਸ਼ਦਿਆਨਾ=ਵਜੰਤ੍ਰੀਆਂ ਦੀ ਇਕ ਸ਼ਾਦੀ ਸੂਚਕ ਧਾਰਨਾ, ਖੁਸ਼ੀ ਦਾ ਵਾਜਾ]।

ਏਕ ਜਵਾਹਰ। ਤਾਨੇਸ਼ਾਹ ਨਿਕਟ ਦੁਤਿ ਜ਼ਾਹਰ॥੩॥ਛਾਪ ਆਪਨੀ ਮਹਿੰ ਸੋ ਰਾਖਤਿ।ਤਿਸ ਲੈਬੋ ਹਿਤ ਇਹਅਭਿਲਾਖਤਿ।ਏਕ ਜੌਹਰੀ ਖੋਜਨੋ ਐਸੋ। ਪਰਖਨ ਮਹਿੰ ਕੋ ਨਹਿੰ ਤਿਸ ਜੈਸੋ ॥੪॥ ਕਰਤਿ ਪਾਰਖਾ[1] ਬ੍ਰਿੰਦ ਜਵਾਹਰ। ਜਾਨਤਿ ਸਭਿ ਕੀ ਕੀਮਤਿ ਜ਼ਾਹਰ । ਤਿਹ ਸੋਂ ਕਹਨੋ–ਬਨਹੁ ਬਾਪਾਰੀ । ਗਮਨਹੁ ਦੱਖਣ ਕੀਜਹਿ ਤਯਾਰੀ ॥ ੫ ॥ ਮੁਲਾਕਾਤ ਕਰਿ ਤਾਨੇ ਸ਼ਾਹੁ। ਪਿਖਹੁ ਜਵਾਹਰ ਤਿਸ ਕਰ[2] ਮਾਂਹੁ।ਪਰਖਹੁ ਕੋਤਿਕ ਕੀਮਤ ਕੇਰੋ । ਨਿਜ ਬੁੱਧੀ ਕਰਿ ਨੀਕੋ ਹੇਰੋ–॥ ੬ ॥ ਚਲਨੋ ਜੌਹਰੀ ਆਇਸੁ ਮਾਨੀ । ਅਧਿਕ ਦਰਬ ਲੇ ਤਯਾਰੀ ਠਾਨੀ।ਸਗਰੋ ਮਾਰਗ ਉਲੰਘਨੋ ਜਾਇ।ਪਹੁੰਚਿ ਹੈਦਰਾਬਾਦ* ਸੁ ਥਾਇ ॥ ੭ ॥ ਕੇਤਿਕ ਦਿਨ ਤਹਿੰ ਥਿਰਤਾ ਰਾਖੀ। ਕਰੇ ਜਤਨ ਮਿਲਿਬੋ ਅਭਿਲਾਖੀ।ਖਰਚਨੋ ਧਨੁ ਉਮਰਾਵਨਿ ਦੀਨਿ।ਮੁਲਾਕਾਤ ਠਹਿਰਾਵਨਿ ਕੀਨਿ ॥੮॥ ਵਸਤੁ ਅਨੂਠੀ ਲੇਕਰਿ ਗਯੋ।ਕਦਮ ਪਚਾਸ ਢਰਕ[3] ਠਹਿਰਯੋ। ਤਹਾਂ ਖਰੇ ਹੁਇ ਬੰਦਨ ਕਰੀ । ਮਿਲਨੋ ਸ਼ਾਹੁ ਸੋਂ ਬਹੁ ਮਤਿਧਰੀ[4] ॥੯॥ ਤਾਨੇਸ਼ਾਹ ਉਭਾਰਨੋ ਹਾਥ । ਜਿਸ ਮਹਿੰ ਰਤਨ ਮੁੰਦਰੀ ਸਾਥ । ਸਿਰ ਪਰ ਕਰ ਮੂਛਨ ਪਰ ਫੇਰਾ । ਤਬਹਿ ਜਵਾਹਿਰ ਤਿਸ ਨੇ ਹੇਰਾ॥੧੦॥ ਜਾਮਾ ਹੁਤੋ ਜੌਹਰੀਗਰੋ।ਤਿਹ ਪ੍ਰਤਿਬਿੰਬ ਆਨਿ ਤਹਿੰ ਪਰੋ।ਪਿਖਿ ਪ੍ਰਕਾਸ਼ਕੋ ਪਰਖਨੋ ਨੀਕੋ।ਮੋਲ ਤੋਲ ਜਾਨਨੋ ਤਿਸ ਹੀ ਕੋ॥੧੧॥–ਸਲਤਨ ਦਿੱਲੀ ਕੀ ਤੈ ਗੁਨੀ।ਤਊ ਨ ਇਸਕੀ ਕੀਮਤ ਪੁਨੀ[5]†। ਅਹੈ ਅਮੋਲਾ ਹੋਇ ਨ ਮੋਲ–। ਦ੍ਵਾਦਸ਼ ਰੈਚਕ ਭਰ ਲਖਿ ਤੋਲ[6]॥੧੨॥ਨਿਜ ਬੁਧਿ ਬਲ ਤੇ ਸਭਿ ਕਿਛ ਜਾਨਾ।ਦੇਖਿ ਜੌਹਰੀ ਬਹੁ ਬਿਸਮਾਨਾ।–ਇਸ ਸਮ ਅਵਰ ਨ ਕੋਇ ਜਵਾਹਰ‡। ਅਹੈ ਏਕ ਜੋਤੀ ਜਿਸ ਜ਼ਾਹਰ–॥ ੧੩ ॥ ਪਰਖਨਿ ਪਿਖਨਿ ਕਾਜ ਨਿਜ

[1]ਪ੍ਰੀਖਜਾ । [2]ਹੱਥ । [3]ਵਿੱਥ ਤੇ । [4]ਬਹੁਤ ਮਤੀ ਧਾਰਨ ਵਾਲਾ, ਭਾਵ ਸਿਆਣਾ । [5]ਤਾਂ ਭੀ ਇਸਦੀ ਕੀਮਤ ਨੂੰ ਨਹੀਂ ਪੁੱਜ ਸਕਦੀ । [6]ਬਾਰਾਂ ਹੱਤੀ ਭਰ ਤੋਲ ਜਾਣਿਆ ।

*ਇਹ ਸ਼ਹਿਰ ਗੋਲਕੰਡਾ ਰਿਆਸਤ ਦੀ ਰਾਜਧਾਨੀ ਸੀ ਜੋ ੧੫੮੯ ਨੂੰ ਕੁਤਬਸ਼ਾਹ ਮੁਹੰਮਦ ਕੁਲੀ ਨੇ ਵਸਾਇਆ ਸੀ । ਪਹਿਲਾਂ ਇਸਦਾ ਨਾਮ ਉਸਨੇ ਭਾਗ ਨਗਰ ਰਖਿਆ ਸੀ, ਭਾਗ ਮਤੀ ਉਸ ਦੀ ਇਕ ਇਸਤ੍ਰੀ ਦਾ ਨਾਮ ਸੀ । ਉਸਦੇ ਮਰਨ ਮਗਰੋਂ ਨਾਮ ਹੈਦਰਾਬਾਦ ਹੋ ਗਿਆ ।

†ਇਹ ਲੋਕਾਂ ਵਿਚ ਅਤਯੋਕਤੀਆ ਟੁਰ ਪਿਆ ਕਰਦੀਆਂ ਹਨ, ਮੁਰਾਦ ਕੇਵਲ ਵਡ ਮੁੱਲੇ ਹੋਣ ਦੀ ਹੁੰਦੀ ਹੈ, ਏਹ ਬਚਨ ਦਿੱਲੀ ਦੇ ਸਿੱਖ ਕਰ ਰਹੇ ਹਨ ।

‡ਪਾਃ–ਇਸ ਜੋਟੀ ਕੋ ਨਹੀਂ ਜਵਾਹਰ ।

ਕੀਨਿ। ਜਾਮੇ ਪਰ ਪ੍ਰਕਾਸ਼ ਲਖਿ ਲੀਨਿ।ਕਦਮ ਪਚਾਸਨ ਤੇ ਸਭਿ ਜਾਨਾ। ਜਿਤਿਕ ਤੋਲ ਅਰੁ ਮੋਲ ਮਹਾਨਾ॥੧੪॥ ਕਰਿ ਸਲਾਮ ਕੋ ਬਾਹਿਰ ਆਯੋ। ਗਮਨ ਕਰਨਿ ਕੋ ਪੁਨ ਲਲਚਾਯੋ। ਚਲਨੋ ਪੰਥ ਧਰਿ ਤੂਰਨ ਸੋਇ।ਪਹੁੰਚਨੋ ਆਇ ਬਿਲਮ ਬਿਨ ਹੋਇ ॥ ੧੫ ॥ ਮਿਲਨੋ ਨੁਰੰਗੇ ਸੰਗ ਬਖਾਨਾ। –ਪਿਖਨੋ ਜਵਾਹਰ ਪਰਖਨਿ ਠਾਨਾ। ਤਿਗੁਨੀ ਸਲਤਨ ਇਸ ਤੇ ਹੋਇ। ਜਾਨਹੁ ਕੀਮਤਿ ਤਿਸ ਕੀ ਸੋਇ ॥੧੬॥ ਕਦਮ ਪਚਾਸਨ ਖਰੇ ਨਿਹਾਰਾ। ਤਿਹ ਪ੍ਰਕਾਸ਼ ਮਮ ਜਾਮੇ ਡਾਰਾ। ਦ੍ਵਾਦਸ ਰੰਚਕ[1] ਤੋਲ ਤਿਸੀ ਕੋ। ਨਿਰਨੈ ਕਰਹੁ,ਪਾਇ ਜਥਿ ਨੀਕੋ[2]–॥ ੧੭ ॥ ਸੁਨਿ ਨੁਰੰਗ ਲੈਬੇ ਲਲਚਾਵਤਿ। ਬਿਨਾ ਓਜ ਤੇ ਸੋ ਕਿਮ ਪਾਵਤਿ।ਚਾਹਤਿ ਰਹਨੋ ਬਿਤਨੋ ਚਿਰਕਾਲਾ।ਅਬਿ ਦਿੱਲੀ ਤੇ ਭਯੋ ਨਿਕਾਲਾ ॥੧੮॥ ਹਜੋ[3] ਨ ਹੋਇ ਜਾਨਿ ਮਨ ਮੂਢਾ। ਅਬਿ ਦੱਖਣ ਕੋ ਗਯੋ ਅਰੂਢਾ। ਬੀਤਹਿ ਕਹਾਂ ਨ ਜਾਨਨੋ ਜਾਈ।ਜੀਵਤਿ ਆਇ ਕਿ ਤਹਿੰ ਬਿਨਸਾਈ[4] ॥ ੧੯ ॥ ਸੁਨਿ ਕਰਿ ਸਤਿਗੁਰੁ ਸਹਜ ਸੁਭਾਇ। ਕਹਨੋ 'ਨਹੀਂ ਅਬਿ ਆਵਨ ਪਾਇ । ਬਹੁਤ ਬਰਖ ਕੋ ਹੋਇ ਹੈਂਗਾਮਾ[5] । ਬਧ ਕੋ ਭੋਗ ਜਾਇ ਜਮਧਾਮਾ॥ ੨੦ ॥ ਮਤੀਦਾਸ ਸਤਿਗੁਰੂ ਦਿਵਾਨ। ਰਿਸਨੋ ਬਸਨੋ ਦਿੱਲੀਪੁਰਿ ਥਾਨ। ਸੁਖ ਸੋਂ ਸੁਪਤ ਨ ਦੇਤਿ ਨਿਕੇਤ।ਵਹਿਰ ਨਿਕਾਸਨੋ ਦੁਸ਼ਟ ਅਚੇਤ' ॥ ੨੧ ॥ ਸੁਨਿ ਸਭਿ ਸਭਾ ਬਚਨ ਗੁਰ ਕੇਰੇ। ਬੇਦਹਿ ਨੰਮ੍ਰਿ ਹੋਇ ਤਿਸ ਬੇਰੇ।'ਪ੍ਰਭੁ! ਗਤਿ ਲਖੀ ਨ ਜਾਇ ਤੁਮਾਰੀ। ਹਮ ਅਲਪੱਗਯ ਰਹੇ ਡਰ ਧਾਰੀ' ॥੨੨॥ ਇਤਯਾਦਿਕ ਬ੍ਰਿਤੰਤ ਕੁਛ ਭਏ।ਪੁਨ ਉਠਿ ਸਤਿਗੁਰ ਮੰਦਿਰ ਗਏ।ਸ਼ਸਤ੍ਰਨਿ ਕੋ ਅੱਭਯਾਸ ਘਨੇਰੋ। ਦਿਨ ਪ੍ਰਤਿ ਲਾਰੋ ਕਰਨਿ ਬਡੇਰੋ ॥੨੩॥ਲਵਪੁਰਿ ਤੇ ਕਮਾਨ ਅਨਵਾਵੈਂ।ਤਾਨਿ ਕਾਨ ਲਗਿ ਬਾਨ ਚਲਾਵੈਂ। ਕਰਨੋ ਖ਼ਾਕ ਤੋਦਾ ਸੁਧਰਾਇ[6]। ਲੇਸ਼ ਪ੍ਰਵੇਸ਼ਹਿ ਓਜ ਲਗਾਇ[7]॥੨੪॥ ਗਹੈਂ ਕੁਵਾਦਾ[8] ਐਂਚਨਿ ਕਰੈਂ । ਬਾਰਿ ਬਾਰਿ ਬਰ ਬਰਕਸ ਧਰੈਂ[9]।ਦੂਰ ਦਰਾਜੀ[10] ਤੀਰ ਪ੍ਰਹਾਰੈਂ। ਧਰਹਿੰ ਨਿਸ਼ਾਨਾ ਤਕਿ ਤਕਿ ਮਾਰੈਂ ॥

[1]ਰੱਤੀ। [2]ਨਿਰਨੈ ਕਰ ਲੈਣਾ ਜਦੋਂ (ਰਤਨ ਤੁਸਾਨੂੰ) ਮਿਲੇਗਾ ਤਾਂ(ਅ) ਪਾਠਾਂਤ੍ਰ–ਨਿਰਨੈ ਕਰਜੋ, ਤਾਂ ਅਰਥ ਬਣੇਗਾ:–ਤੋਲ ਨਿਰਨੈ ਕੀਤਾ ਜਦ(ਉਸਦੀ ਝਲਕ ਮੈਂ ਅਪਨੇ)ਜਾਮੇ ਤੇ ਪਈ(ਵੇਖੀ)॥ [3]ਨਿੰਦਾ। [4]ਕਿ ਓਥੇ ਹੀ ਮਰੇਗਾ। [5]ਜੰਗ। [6]ਮਿਟੀ ਦਾ ਢੇਰ ਬਣਾਕੇ। [ਫਾ., ਖ਼ਾਕ ਤੋਦਾ ਹੀ]। [7]ਲੇਸ਼ ਮਾਤ੍ਰ ਬਲ ਲਗਾਇਆਂ (ਬਾਣ) ਨਿਸ਼ਾਨੇ ਵਿਚ ਪ੍ਰਵੇਸ਼ ਕਰ ਜਾਂਦਾ ਹੈ। [8]ਹਲਕੀ ਤੇ ਨਰਮ ਕਮਾਨ [ਫਾ:, ਕਬਾਦਾ]। [9]ਚੰਗੀ ਕਸਰਤ ਕਰਦੇ ਹਨ [ਫਾ:, ਵਰਜ਼ਿਸ਼] । [10]ਦੂਰ ਲੰਬਾਈ ਤੀਕ [ਫਾ:, ਦੂਰ ਦਰਾਜ਼] ।

੨੫॥ ਓਜ, ਪ੍ਰਤਾਪ, ਸ਼ਰੀਰ, ਅਨੰਦ। ਦਿਨ ਪ੍ਰਤਿ ਚਾਰਹੁੰ ਵਧੈਂ ਬਿਲੰਦ। ਜਿਤਿਕ ਸੰਬੰਧੀ ਪ੍ਰੇਮ ਕਰੰਤੇ।ਸੋ ਸਭਿ ਆਏ ਹਰਖ ਧਰੰਤੇ॥੨੬॥ਗੁਰੁ ਹਰਿ-ਗੋਬਿੰਦ ਜੀ ਕੀ ਤਨਿਯਾ। ਬੀਬੀ ਵੀਰੋ ਨਾਮ ਸੁ ਭਨਿਯਾ। ਜਿਸ ਕੇ ਉਪਜੇ ਨੰਦਨ ਪੰਚ।ਮਹਾਂ ਬੀਰ ਗੁਨ ਗਨ ਜਿਨ ਸੰਚਿ[1]॥੨੭॥ ਜਬਿ ਦਸਤਾਰ ਗੁਰੂ ਬੰਧਵਾਈ।ਤਬਿ ਕੇ ਆਨਿ ਰਹੇ ਸ਼ਰਨਾਈ। ਪ੍ਰਭੂ ਕ੍ਰਿਪਾਲੁ ਹੋਇ ਢਿਗ ਰਾਖੇ। ਸ਼ਸਤ੍ਰਨਿ ਬਿੱਦ੍ਯਾ ਮਹਿੰ ਅਭਿਲਾਖੇ ॥੨੮॥ ਸੂਰਜਮਲ ਕੇ ਨੰਦਨ ਦੋਇ। ਗੁਰ ਸਮੀਪ ਰਹਿਬੇ ਲਗਿ ਸੋਇ। ਕਬਿ ਕਬਿ ਕੀਰਤਿਪੁਰ ਮਹਿ ਜਾਇੰ। ਪਰਚੇ ਰਹੈਂ ਅਨੰਦਪੁਰਿ ਥਾਇੰ ॥੨੯॥ਕੇਤੇ ਸਿਖ ਸੇਵਕ ਢਿਗ ਰਹੈਂ।ਜਨਮ ਸਫਲ ਗੁਰ ਦਰਸ਼ਨ ਲਹੈਂ। ਬਿੱਦ੍ਯਾ ਕਹੈਂ ਬੰਦੂਕਨਿ ਕੇਰੀ। ਗੁਲਕਾ ਹਤਹਿੰ ਲੱਛ ਦੇਂ ਗੇਰੀ[2]॥੩੦॥ਪਿਖਿ ਪਿਖਿ ਕਲਗ਼ੀਧਰ ਹਰਖਾਵੈਂ। ਕਰਹਿੰ ਸਰਾਹਨਿ ਪੁਨ ਚਲਵਾਵੈਂ।ਬਾਨ ਕਮਾਨ ਗਹੈਂ ਸਭਿ[3] ਹਾਥਾ। ਤਾਨਿ ਤਾਨਿ ਛੋਡਹਿੰ ਬਲ ਸਾਥਾ ॥੩੧॥ ਢਿਗ ਕ੍ਰਿਪਾਲ ਮਾਤੁਲ ਨਿਤ ਹੋਰਹਿ। ਸਭਿ-ਹਿਨਿ ਬਿੱਦ੍ਯਾ ਦੇਤਿ ਬਡੇਰਹਿੰ[4]।ਹਯ ਅਰੂਢ ਕਬਿ ਵਹਿਰ ਸਿਧਾਰੈਂ। ਤੋਮਰ ਗਹੈਂ ਭ੍ਰਮਾਇ ਪ੍ਰਹਾਰੈਂ ॥੩੨॥ ਕਰਹਿੰ ਪਲਾਵਨਿ[5] ਦੇਖਿ ਮਦਾਨ। ਕਰਹਿੰ ਕਵਾਇਦ* ਤੁਪਕ ਕ੍ਰਿਪਾਨ। ਉਤਰਹਿੰ ਜਹਾਂ ਬਿਲੋਕਹਿੰ ਛਾਯਾ। ਕਬਹੁੰ ਅਖੇਰ ਕਰਹਿੰ ਮਨ ਭਾਯਾ ॥ ੩੩ ॥ ਬਿੱਪ੍ਰ ਮਲਕ ਜਾਤੀ ਗੁਰ ਪ੍ਰੋਧਾ। ਸ਼੍ਰੀ ਹਰਿਗੋਵਿੰਦ ਸੰਗੀ ਜੋਧਾ। ਦਯਾਰਾਮ ਨੰਦਨ ਤਿਸ ਕੇਰਾ। ਆਯੁਧ ਬਿੱਦ੍ਯਾ ਕਰਹਿ ਬਡੇਰਾ ॥ ੩੪ ॥ ਗੁਰ ਆਗਵਨ ਅਨੰਦਪੁਰਿ ਜਾਨਾ। ਮਿਲਿ ਕੈ ਆਸ਼ਿਖਬਾਦ[6] ਬਖਾਨਾ। ਭਏ ਪ੍ਰਸੰਨ ਬਿਲੋਕਤਿ ਤਾਂਹੀ। ਰਾਖਸੋ ਸਾਦਰ ਅਪਨੇ ਪਾਹੀ ॥੩੫॥ ਨਿਕਟਿ ਪਿਤਾਮੇ ਕੇ ਭਟ ਜੋਈ। ਤਿਨ ਕੋ ਸੁਤ ਪੋਤਾ ਹੁਇ ਕੋਈ। ਦੇਖਹਿ ਗੁਰੂ ਪ੍ਰਤਾਪ ਉਚੇਰਾ। ਸ਼ਸਤ੍ਰਨ ਸੋਂ ਅੱਭ੍ਯਾਸ ਬਡੇਰਾ

---

[1]ਇਕੱਠੇ ਕੀਤੇ ਹਨ। [2]ਗੋਲੀ ਮਾਰਕੇ ਨਿਸ਼ਾਨਾ ਸੁੱਟ ਦੇਂਦੇ ਹਨ। [3]ਸਾਰੇ (ਸੇਵਕ)। [4](ਕਿ ਸ਼੍ਰੀ ਗੁਰੂ ਜੀ) ਸਭ ਨੂੰ ਬੜੀ ਵਿੱਦ੍ਯਾ ਦੇ ਰਹੇ ਹਨ। [5]ਦੌੜਾਵਨਾ ਕਰਦੇ ਹਨ। [6]ਅਸ਼ੀਰ ਵਾਦ।

*ਜਾਪਦਾ ਹੈ ਕਿ ਇਹ ਕਵਾਇਦ ਉਹੋ ਹੈ ਜੋ ਗੁਰੂ ਛੇਵੇਂ ਜੀ ਤੋਂ ਚੱਲੀ ਤੇ ਸਿਖ ਸੂਰਮਿਆਂ ਤੇ ਸਾਹਿਬਜ਼ਾਦਿਆਂ ਵਿਚ ਮੌਜੂਦ ਸੀ, ਜਿਸ ਨੂੰ ਦਸਮੇਂ ਪਾਤਸ਼ਾਹ ਨੇ ਸਮੇਂ ਦੀਆਂ ਲੋੜਾਂ ਮੁਜਬ ਵਧਾਇਆ ਤੇ ਜੋ ਖਾਲਸੇ ਦਲਾਂ ਵਿਚ ਬੀ ਜਾਰੀ ਰਹੀ।

॥੩੬॥ ਆਇ ਸਮੀਪ ਨੰਮ੍ਰਿ ਸਿਰ ਹੋਇ। ਪ੍ਰਥਮ ਬਾਰਤਾ[1] ਭਾਖਹਿ ਸੋਇ। ਸੁਨਿ ਸਭਿ ਕੋ ਗੁਰ ਧੀਰਜ ਦੇਤਿ। ਕਰਿ ਦਰਮਾਹਾਂ ਢਿਗ ਰਖਿ ਲੇਤਿ ॥੩੭॥ ਲਘੁ ਦੀਰਘ[2] ਜੋ ਗੁਰੂ ਢਿਗ ਰਹੈ।ਸਭਿ ਕੇ ਰੋਜ ਰਜਤਪਣ ਕਹੈਂ। ਦਿਨ ਪ੍ਰਤਿ ਭੀਰ ਹੋਤਿ ਅਧਿਕਾਈ। ਹੋਤੁ ਜੀਵਕਾ ਨਰ ਸਮੁਦਾਈ ॥ ੩੮ ॥ ਸਿਖ ਸੇਵਕ ਕੋਚਿਤ ਢਿਗ ਰਹੈਂ। ਜਨਮ ਸੁਧਾਰਹਿ ਦਰਸ਼ਨ ਲਹੈਂ। ਹੁਤੇ ਕਦੀਮੀ ਗੁਰ ਘਰ ਕੇਰੇ। ਸੋ ਸਭਿ ਆਨਿ ਮਿਲੇ ਕਿਯ ਡੇਰੇ॥ ੩੯॥ ਜਥਾ ਪਿਤਾਮੇ ਸੈਨ ਬਨਾਈ। ਤਥਾ ਸੁਭਟ ਰਾਖੇ ਸਮੁਦਾਈ। ਤਿਮ ਹੀ ਸਕਲ ਸਮਾਜ ਬਨਾਯੋ। ਦਿਨ ਪ੍ਰਤਿ ਪੁਰਿ ਅਨੰਦ ਬਿਰਧਾਯੋ ॥੪੦॥ ਸ਼ਸਤ੍ਰਨਿ ਕੋ ਦੀਰਘ ਅੱਭਯਾਸਾ। ਕਰਹਿਂ ਕਰਾਵਹਿਂ ਪਿਖਹਿਂ ਤਮਾਸ਼ਾ। ਹਯਨਿਅਰੂਢਹਿਂ ਵਹਿਰ ਸਿਧਾਵਹਿਂ।ਨਾਨਾਰੀਤਿ ਫੈਧਾਇਪਲਾਵਹਿਂ॥੪੧॥ ਪਾਨ[3] ਕਮਾਨ ਤਾਨ ਕਰਿ ਬਾਨਾ। ਕਰਹਿਂ ਦਿਖਾਵਨਿ ਹਤਹਿਂ ਨਿਸ਼ਾਨਾ। ਤੋਮਰ ਤੁਪਕ ਸੁ ਤੇਗ਼ ਤਮਾਚਾ। ਕਰਹਿਂ ਪ੍ਰੇਮ ਧਾਰਹਿ ਗੁਰ ਸਾਚਾ[4]॥੪੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਦਿਲੀ ਕੋਰ' ਪ੍ਰਸੰਗ ਬਰਨਨੰ ਨਾਮ ਅਸ਼ਟਮੋ ਅੰਸੂ ॥ ੮ ॥ ੯. [ਸਤਿਗੁਰੂ ਜੀ ਦੀ ਸਗਾਈ]।

ਦੋਹਰਾ ॥ ਇਸੀ ਰੀਤਿ ਸਿਖ ਸੰਗਤਾਂ ਨਿਤ ਪ੍ਰਤਿ ਦਰਸ਼ਨ ਆਇਂ। ਦੇਸ਼ ਬਿਦੇਸ਼ਨ ਕੇ ਬਿਖੈ ਜਨੋਂ ਜਨੋਂ ਸੁਧਿ ਗੁਰ ਜਾਇ॥ ੧ ॥ ਚੌਪਈ॥ਰਾਮਕੁਇਰ ਭਾਖਤਿ ਸ਼ੁਭ ਕਥਾ।ਸ਼ੋਤਾ ਸੁਨਹੁ ਗੁਰਨਿ ਕੀ ਜਥਾ।ਮੋਕਹੁ ਨਿਕਟ ਆਪਨੇ ਰਾਖਾ। ਕ੍ਰਿਪਾ ਕਰਹਿਂ ਲਖਿ ਮਮ ਅਭਿਲਾਖਾ॥੨॥ ਕਬਿ ਕਬਿ ਮੈਂ ਗਮਨੌਂ ਨਿਜ ਗ੍ਰਾਮੂ। ਸੰਗਤ ਹਮਰੀ ਆਇ ਸੁ ਧਾਮੂ। ਬਹੁਰ ਸਮੀਪ ਗੁਰੂ ਕੇ ਜਾਵੌਂ। ਬਹੁ ਬਿਲਾਸ ਹੇਰਤਿ ਹਰਖਾਵੌਂ॥੩॥ ਦਿਨ ਪ੍ਰਤਿ ਅਧਿਕ ਅਧਿਕ ਅਧਿਕਾਈ। ਸਭਿ ਸਮਾਜ ਕੋ ਗੁਰੂ ਬਧਾਈ। ਸ਼ਸਤ੍ਰ ਤੁਰੰਗਮ ਜੋ ਸਿਖ ਲਯਾਵੈ। ਅਰਪਹਿ ਆਗੈ ਸੀਸ ਨਿਵਾਵੈ ॥੪॥ ਹੁਇ ਪ੍ਰਸੰਨ ਦੇਂ ਖੁਸ਼ੀ ਘਨੇਰੀ। ਪੁਰਵਹਿਂ ਤਿਸ ਅਭਿਲਾਖ ਬਡੇਰੀ। ਦੂਰ ਦੂਰ ਤੇ ਨਿਤ ਸਿਖ ਆਵਹਿਂ। ਦਰਸਹਿਂ ਗੁਰੂ ਅਨੰਦ ਉਪਾਵਹਿਂ ॥੫॥ ਸ਼੍ਰੀ ਮੁਖ ਤੇ ਸਭਿ ਮਹਿਂ ਫੁਰਮਾਵੈਂ।'ਹਯ ਆਯੁਧ ਜੋ ਲੇ ਕਰਿ ਆਵੈ'[5]। ਸੋ ਸਿਖ ਖੁਸ਼ੀ ਗੁਰੂ ਕੀ ਲੈਹੈ।

---

[1]ਪਹਿਲੀ ਗਲ ਭਾਵ ਸ੍ਰੀ ਹਰਿਗੋਬਿੰਦ ਜੀ ਪਾਸ ਜਦ ਉਸਦਾ ਵੱਡਾ ਨੌਕਰ ਸੀ। [2]ਛੋਟਾ ਬੜਾ। [3]ਹੱਥ ਵਿੱਚ। [4]ਪ੍ਰੇਮ ਨਾਲ,ਸਚੇ ਗੁਰੂ ਜੀ ਧਾਰਦੇ ਹਨ। [5](ਜੇ) ਕੋਈ ਲੈ ਆਵੇ ਤਾਂ।

ਮਨ ਬਾਂਛਤਿ ਪੁਨ ਕਰੋਂ ਨਹਿ ਪੈ ਹੈਂ' ॥੬॥ ਦੇਸ਼ ਬਿਦੇਸ਼ ਬਿਖੈ ਬਿਦਤਾਈ। ਧਨ ਖਰਚਹਿੰ ਸਿਖ ਜਿਤ ਕਿਤ ਜਾਈ।ਹਯ ਆਯੁਧ ਖੋਜਹਿੰ ਫਿਰ ਘਨੇ[1]। ਅਰਪਹਿੰ ਆਨਿ ਪ੍ਰੇਮ ਪਗ ਸਨੇ ॥ ੭ ॥ ਦਿਨਪ੍ਰਤਿ ਹੁਇ ਉਤਸਾਹ ਬਿਸਾਲਾ। ਨਿਕਟਿ ਰਹਨਿ ਲਾਗੇ ਸਿਖ ਜਾਲਾ। ਸ਼ਸਤ੍ਰਨਿ ਬਿੱਦ੍ਯਾ ਕਹੁ ਅੱਭ੍ਯਾਸਹਿੰ। ਜਿਮ ਸਤਿਗੁਰ ਕੋ ਪਿਖਹਿੰ ਬਿਲਾਸਹਿੰ ॥ ੮ ॥ ਲਵਪੁਰਿ ਕੀ ਸੰਗਤਿ ਸਮੁਦਾਈ। ਅਨਿਕ ਅਕੋਰਨਿ ਲੇ ਕਰਿ ਆਈ।ਉਤਰਿ ਬਿਪਾਸਾ ਸਲਿਤਾ ਪਾਰਾ। ਉਲੰਘੇ ਦ੍ਰਾਬਾ ਦੇਸ਼ੁ ਜੁ ਸਾਰਾ ॥ ੯ ॥ ਸਤੁੱਦ੍ਰਵ ਤੀਰ ਤਰੀ[2] ਕਉ ਪਾਇ।ਪਾਰ ਪਰੇ ਆਨੰਦਪੁਰਿ ਆਇ। ਧਰਮਸਾਲ ਮਹਿੰ ਡੇਰਾ ਕੀਨਿ। ਭੋਜਨ ਖਾਨ ਦੇਗ ਤੇ ਲੀਨਿ॥੧੦॥ਜਬਿ ਸਤਿਗੁਰ ਘਰ ਬਾਹਿਰ ਆਏ। ਲਗੀ ਸਭਾ ਮਹਿੰ[3] ਬੈਠਿ ਸੁਹਾਏ।ਦਰਸ਼ਨ ਕੇ ਹਿਤ ਸੰਗਤਿ ਜੋਈ। ਭਈ ਇਕੱਤ੍ਰ ਕਿਤਿਕ ਦਿਨ ਸੋਈ॥੧੧॥ਸੁਨੇ ਗੁਰੂ ਜਬਿ ਆਨਿ ਬਿਰਾਜੇ। ਬੈਠੇ ਦਰਸ ਦੇਨਿ ਕੇ ਕਾਜੇ।ਲੈ ਲੈ ਭੇਟਨਿ ਪਹੁੰਚੇ ਜਾਈ।ਧਰਿ ਧਰਿ ਆਗੈ ਗ੍ਰੀਵ ਨਿਵਾਈ ॥ ੧੨ ॥ ਗੋਤ ਸੁਭਿੱਖੀ ਛੱਤ੍ਰੀ ਏਕ। ਸੋ ਦਰਸ਼ਨ ਕਰਿ ਜਲਧਿਬਿਖੈਕ[4]।ਚਹਤਿ ਸੁਤਾ ਕੋਅਰਪਨ ਕਰਨੋ।ਹਿਤ ਕੱਲ੍ਯਾਨਮਨੋਰਥ ਧਰਨੋ॥ ੧੩ ॥ ਇਮ ਮਨ ਚਿਤਵਤਿ ਮਾਤਾ ਪਾਸ।ਪਹੁੰਚਨੋ ਜਾਇ ਪੂਰਨਿ[5] ਨਿਜ ਆਸ। ਕਰਿ ਬੰਦਨ ਅਰਦਾਸ ਉਚਾਰੀ। 'ਤਨੁਜਾ ਮੋਹਿ ਨਿਕੇਤ ਮਝਾਰੀ ॥ ੧੪ ॥ ਚਾਹਤਿ ਕਰਨੋ ਗੁਰੂ ਕੀ ਦਾਸੀ। ਦੀਨ ਜਾਨਿ ਜਿਨ[6] ਠਾਨਹੁ ਹਾਸੀ। ਗੁਰ ਕੋ ਘਰ ਨਿਤਾਨ ਕੋ ਤਾਨਾ। ਓਟ ਨਿਓਟਨਿ ਮਾਨ ਨਿਮਾਨਾ ॥ ੧੫ ॥ ਇਹ ਮਨ ਮਹਿੰ ਹਠ ਧਾਰਿ ਬਖਾਨਾ। ਕਿਤ ਲਘੁ ਹਮ[7] ਕਿਤ ਗੁਰੂ ਮਹਾਨਾ'। ਸੁਨਿ ਦ੍ਵੈ ਮਾਤਨਿ ਤਿਹ ਸਨਮਾਨਾ। ਕਰਨਿ ਸੰਬੰਧ ਨੀਕ ਹੀ ਮਾਨਾ ॥੧੬॥ ਇਮ ਠਹਿਰਾਇ ਸਿਵਰ ਨਿਜ ਆਯੋ।ਬਹੁਰ ਗੁਰੂ ਕੋ ਦਰਸ਼ਨ ਪਾਯੋ। ਹਾਥ ਜੋਰਿ ਕਰਿ ਠਾਢਿ ਅਗਾਰੀ। 'ਦਾਸੀ ਚਾਹਤਿ ਕਰਨੋ ਤੁਮਾਰੀ ॥ ੧੭ ॥ ਮਮ ਪੁੱਤ੍ਰੀ ਕੋ ਅੰਗੀਕਾਰਹੁ। ਦੀਨ ਬੰਧੁ ਨਿਜ ਬਿਰਦ ਸੰਭਾਰਹੁ'।ਕਹਨੋ ਕ੍ਰਿਪਾਲ[8]'ਸਮੋ ਅਬਿ ਆਛੋ।ਕੀਜਹਿ ਨੀਕੋ ਜਿਮ ਉਰ ਬਾਂਛੋ'॥ ੧੮ ॥ ਸ਼੍ਰੀ ਗੁਜਰੀ ਪੂਰਬ ਸਮੁਝਾਯੋ। 'ਲੀਜੈ ਲਵਪੁਰਿ ਸਾਕ

---

[1]ਫਿਰਕੇ ਬਹੁਤਾ। [2]ਬੇੜੀ । [3]ਲਗੀ ਹੋਈ ਸਭਾ ਵਿੱਚ। [4]ਭਾਵ ਗੁਰੂ ਜੀ ਦਾ। [5]ਪੂਰੀ ਕਰਨ ਲਈ। [6]ਮਤਾਂ। [7]ਅਸੀਂ ਤੁੱਛ ਕਿੱਥੇ । [8]ਆਮਾ ਕ੍ਰਿਪਾਲ ਜੀ ਨੇ।

ਜੁ ਆਯੋ'।ਲਖਿ ਸ਼ੁਭ ਸਮਾ ਸਕਾ ਕੇ ਮਾਂਹਿ। ਖਾਰਕ ਦੀਨਿ[1] ਗੁਰੂ ਕੇ ਪਾਹਿ ॥੧੯॥ਅੰਗੀਕਾਰ ਜਬਹੁੰ ਕਰਿ ਲਯੋ।ਰਿਦੈ ਸੁਭਿੱਖੀ ਬਹੁ ਹਰਖਯੋ। ਨਿਕਟ ਮਾਤ ਕੇ ਅਧਿਕ ਬਧਾਈ। ਦੇਤਿ ਤ੍ਰਿਯਾ ਪੁਰਿ ਕੀ ਸਮੁਦਾਈ ॥ ੨੦ ॥ ਸਰਬ ਰੀਤਿ ਕੇ ਮੰਗਲ ਸਾਜੇ। ਲਘੁ ਦੁੰਦਭਿ ਕੀ ਨੌਬਤ ਬਾਜੇ। ਜਨਨੀ ਗਨ ਅਨੁਵਾਏ ਮੋਦਕ[2]।ਬੰਟ ਦੀਨਿ ਉਤਸਵ ਭਾ ਮੋਦਕ[3]॥੨੧॥ ਗਾਵਤਿ ਗੀਤ ਕੋਕਲਾ ਬੈਨੀ। ਮਿਲੀ ਆਨਿ ਗਨ ਪੰਕਜਨੈਨੀ। ਬਸਨ ਬਿਭੂਖਨ ਭੂਖਤਿ ਅੰਗ। ਜ਼ਰੀ ਚੂਨਰੀ ਪਹਿਰਿ ਸੁਰੰਗ[4] ॥ ੨੨ ॥ ਮੰਗਤਿ ਗਨ ਜਨ ਦੇਖਨਿ ਕਰੇ। ਮਾਤ ਅਨੰਦ ਬਿਲੰਦਹਿ ਧਰੇ।ਸਾਦਰ ਧਨ ਸਭਿਹਿਨਿ ਕੋ ਦੇਤਿ । ਭੀਰ ਭੂਰ ਭਰਿ ਰਹੀ ਨਿਕੇਤ ॥ ੨੩ ॥ ਢੋਲਕ ਆਨਿ ਬਜਾਵਤਿ ਕੋਈ। ਕੋ ਤ੍ਰਿਯ ਗਾਵਤਿ ਆਨੰਦ ਹੋਈ।ਇਸ ਤੇ ਆਦਿ ਕੀਨਿ ਉਤਸਾਹੂ। ਗਯੋ ਸੁ ਖੱਤ੍ਰੀ ਲਵਪੁਰਿ ਮਾਂਹੂ ॥ ੨੪ ॥ ਭ੍ਰਾਤ ਸ਼ਰੀਕਨਿ ਮਹਿੰ ਸੁਧਿ ਦੀਨ।ਸਭਿਨਿ ਸੁਨਾਵਤਿ ਮੰਗਲ ਕੀਨਿ । ਬਹੁਰ ਸਲਾਹ ਬਨਾਹ ਕੀ ਠਾਨੀ। ਮਿਲਿ ਨਰ ਨਾਰਿਨਿ ਤਬਹਿ ਬਖਾਨੀ॥੨੫॥'ਅਰਜ਼ ਕਰਹੁ ਗੁਰ ਅਗ੍ਰ ਸਿਧਾਰਹੁ ।–ਆਪ ਆਇ ਲਵਪੁਰੀ ਮਝਾਰਹੁ । ਅਪਨੀ ਸੰਗਤਿ ਕਰਹੁ ਨਿਹਾਲ।ਫੇਰੇ ਫਿਰਹੁ ਸੁ ਮਿਲਿ ਨਰ ਜਾਲ–'॥੨੬॥ ਇਮ ਬਿਚਾਰ ਸੁਧਵਾਯਹੁ ਸਾਹਾ*। ਗਮਨਯੋ ਆਪ ਗੁਰੂ ਕੇ ਪਾਹਾ । ਪਹੁੰਚਯੋ ਆਨਿ ਅਨੰਦਪੁਰਿ ਸੋਇ। ਸੁਨੀ ਬਨਾਹ ਕੀ ਸੁਧਿ ਸਭਿ ਕੋਇ॥੨੭॥ ਪੂਰਬ ਮਾਤਾ ਕੋ ਸੁਧਿ ਦਈ। ਸੁਨਤਿ ਅਨੰਦ ਬਿਲੰਦੈ ਭਈ। ਸਾਵ ਮਾਸ ਤੈ ਬੀਸੁ ਪ੍ਰਵਿਸ਼ਟੇ[5]। ਨਿਕਸਯੋ ਸਾਹਾ ਦੁਇ ਦਿਸ਼ਿ ਇਸ਼ਟੇ[6] ॥ ੨੮ ॥ ਬਹੁਰੁ ਸੁਭਿਖੀਆ ਗੁਰ ਢਿਗ ਗਯੋ । ਅਪਨਾ ਬਿਨੈ ਸੁਨਾਵਤਿ ਭਯੋ। 'ਲਵਪੁਰਿ ਕੀ ਸੰਗਤਿ ਹੈ ਜੇਤੀ । ਰਿਦੈ ਕਾਮਨਾ ਧਾਰਹਿ ਤੇਤੀ ॥੨੯॥–ਸਜਹਿੰ ਬਰਾਤ ਗੁਰੂ ਨਿਜ ਸਾਰੀ । ਇਸ ਪੁਰਿ ਆਵਹਿੰ ਕਰੁਨਾ ਧਾਰੀ । ਕਰਹਿੰ ਢੁਕਾਇ ਬਨਾਹ ਲੇ ਜਾਹਿੰ–। ਇਮ ਚਾਹਤਿ ਤੁਮ ਸੁਜਸੁ ਉਮਾਹਿੰ॥੩੦॥ਭ੍ਰਾਤ ਸ਼ਰੀਕਨਿ ਮਹਿੰ

---

[1]ਛੁਹਾਰਾ ਦਿੱਤਾ। [2]ਲੱਡੂ। [3]ਖੁਸ਼ੀ ਦੇਣ ਵਾਲਾ। [4]ਸੁਹਣੇ ਰੰਗ ਦੀਆਂ ਗੋਟੇਦਾਰ ਚੁੰਨੀਆਂ। [5]ਹਾੜ ਦਾ ਮਹੀਨਾ ੨੩ ਦਿਨ ਬੀਤੇ। [6]ਦੁਹਾਂ ਧਿਰਾਂ ਨੂੰ ਚੰਗਾ ਲੱਗਣ ਵਾਲਾ।

*ਸ਼੍ਰੀ ਗੁਰੂ ਗ੍ਰੰਥ ਜੀ ਦਾ ਵਾਕ ਹੈ 'ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੋ ਉਪਰਿ ਏਕੰਕਾਰੁ'। ਵਿਸ਼ੇਸ਼ ਲਈ ਦੇਖੋ ਰਾਸ ੪ ਅੰਸ਼ੁ ੭ ਅੰਕ ੨੪ ਦੀ ਹੇਠਲੀ ਟੂਕ।

ਪੂਣ ਕਿੱਤਾ।–ਲਵਪੁਰਿ ਮਹਿੰ ਬਸਾਹੋਂ ਨਿਜ ਸੁਤਾ[1]। ਅਬਿ ਅਧੀਨ ਰਾਵਰ ਕੈ ਅਹੈ।ਕਰੀ ਪ੍ਰਤੱਗਯਾ ਜੋ ਇਮ ਰਹੈ'॥੩੧॥ ਸੁਨਿ ਕਲਗ਼ੀਧਰ ਤਿਸ ਕੋ ਭਾਖਾ। 'ਇਸ ਥਲ ਹੀ ਪੁਰਵਹਿੰ ਅਭਿਲਾਖਾ। ਰਚੈਂ ਲਹੌਰ ਅਨੰਦਪੁਰਿ ਪਾਸ। ਭ੍ਰਾਤਨਿ ਸਹਿਤ ਆਨਿ ਕਰਿ ਬਾਸ ॥੩੨॥ ਬਨਹਿੰ ਬਜ਼ਾਰ ਬਸਹਿੰ ਨਰ ਘਨੇ। ਸੁਤ ਬਨਿਤਾ ਪਰਵਾਰਨਿ ਸਨੇ। ਲਵਪੁਰਿ ਕੀ ਰਚਨਾ ਬਰ ਭਾਰੀ। ਤਿਸ ਦਿਨਿ ਤੋਹਿ ਦਿਖਾਵਹਿੰ ਸਾਰੀ ॥੩੩॥ ਤੋਰੀ ਹੋਇ ਪ੍ਰਤੱਗਯਾ ਪੂਰੀ। ਕਰਹੁ ਬਸਾਹ ਇਸ ਥਲ ਬਿਧਿ ਰੂਰੀ'। ਸੁਨਿ ਬੋਲਨੋ ਖੱਤ੍ਰੀ ਕਰ ਜੋਰੇ। 'ਬਸਾਹ ਬਿਖੇ ਅਬਿ ਬਾਸੁਰ ਥੋਰੇ ॥ ੩੪ ॥ ਦੋਇ ਮਾਸ ਅਬਿ ਰਹੇ ਪਛਾਨੋ। ਸਾਢ਼ ਤ੍ਰਿਬਿੰਸਤ[2] ਸਾਹਾ ਜਾਨੋ। ਰਾਵਰ ਕੋ ਲਵਪੁਰਿ ਕਬਿ ਬਸੈ। ਐਸ ਨ ਹੋਇ ਮੋਹਿ ਨਰ ਹਸੈਂ'॥੩੫॥ਬੋਲੇ ਕਲਗ਼ੀਧਰ ਉਰ ਭਾਵੈ[3]। 'ਹਮ ਲਹੌਰ ਤਤਕਾਲ ਬਸਾਵੈਂ। ਜਬਿ ਬਸਿ ਜਾਇ ਲਸਾਇ ਪਰਿਵਾਰ।ਕੀਜਹਿ ਸਭਿ ਸਮਾਜ ਅਖਿ ਤੁਸਾਰ॥੩੬॥ਬਸਨੋ ਦੇਖਿ ਕੈ ਸਦਨ ਸਿਧਾਵਹੁ।ਭ੍ਰਾਤਨਿ ਸਹਿਤ ਬਹੁਰ ਚਲਿ ਆਵਹੁ'। ਤਿਸ ਟਿਕਾਇ ਸ਼੍ਰੀ ਗੁਰ ਫੁਰਮਾਏ। ਬ੍ਰਿੰਦ ਹੁਕਮਨਾਵੇ ਲਿਖਵਾਏ॥੩੭॥ ਨਿਕਟ ਨਿਕਟ ਕੇ ਪੁਰਿ ਸਮੁਦਾਏ। ਸਭਿਹਿਨਿ ਮਹਿੰ ਤਤਕਾਲ ਪਠਾਏ। 'ਜੋ ਸਿਖ ਹੋਇ ਕਰਹਿ ਬਿਵਹਾਰ। ਸੋ ਅਬਿ ਆਇ ਗੁਰੂ ਦਰਬਾਰ॥੩੮॥ਲੇ ਪਹੁੰਚਹਿ ਜਿਸ ਢਿਗ ਧਨ ਹੋਇ। ਆਨਿ ਦੁਕਾਨ ਕਰਹਿ ਨਰ ਸੋਇ। ਜਿਸ ਕੋ ਸਦਨ ਦਰਬ ਨਹਿੰ ਪਾਇ। ਲੇ ਗੁਰ ਘਰ ਤੇ ਬਨਜ ਚਲਾਇ॥੩੯॥ ਬਸਾਹ ਸਮੈ ਲੌ ਖੁਲਹਿ ਬਜਾਰ[4]। ਮਿਲਹਿੰ ਬ੍ਰਿੰਦ ਨਰ ਕਈ ਹਜ਼ਾਰ। ਸਭਿ ਬਿਧਿ ਕਰਹਿੰ ਬੈਠਿ ਬਿਵਹਾਰੂ। ਅੰਬਰ ਬ੍ਰਿੰਦ ਪਟੰਬਰ ਚਾਰੂ ॥ ੪੦ ॥ ਪਾਸ਼ਮੰਬਰ ਬਰ ਬਰਨ ਸੁ ਨਾਨਾ[5]। ਮੁਕਤਾ ਬ੍ਰਿੰਦ, ਪ੍ਰਵਾਲ ਮਹਾਨਾ[6]। ਅੰਨ ਅਨਿਕ, ਅਰੁ ਘ੍ਰਿਤ ਮਿਸ਼ਟਾਨਾ। ਆਇੰ ਸਰਾਫ਼[7], ਬਜ਼ਾਜ਼[8] ਸੁਜਾਨਾ' ॥੪੧॥ ਏਵ ਹੁਕਮਨਾਵੇ ਲਿਖਵਾਇ। ਸਿੱਖ ਮਸੰਦਨ ਪ੍ਰਤੀ ਪਠਾਇ।ਜਹਿੰ ਕਹਿੰਲੇ ਪਹੁੰਚੇ ਤਤਕਾਲ।ਪਠਿਪਠਿ[9] ਸਮਝੇ ਕਾਜ ਬਿਸਾਲਾ ॥ ੪੨ ॥ ਤਬਹਿ ਮਸੰਦਨ ਸੰਗਤਿ ਸਾਰੀ। ਗੁਰੂ ਹੁਕਮ ਤੇ ਤੁਰਤ ਹਕਾਰੀ। ਹੁਕਮ ਸੁਨਾਯੋ ਸਭਿ ਕੇ ਕਾਨ। 'ਪ੍ਰਥਮ ਬਸਾਹ

---

[1]ਪੁੱਤ੍ਰੀ ਨੂੰ। [2]ਹਾੜ ਦੀ ੨੩ ਦਾ। [3]ਮਨ ਭਾਂਵਦੀ। [4]ਵਿਆਹ ਸਮੇਂ ਤਕ ਬਾਜ਼ਾਰ ਖੁੱਲ੍ਹਾ ਰਹੇਗਾ। [5]ਸ਼ੋਸ਼ਟ ਰੰਗਾਂ ਰੰਗਾਂ ਦੇ।[6]ਸ਼ੋਸ਼ਟ ਮੂੰਗੇ।[7]ਸੋਨਾ ਚਾਂਦੀ ਦੇ ਕੰਮ ਵਾਲੇ।[8]ਕਪੜੇ ਵਾਲੇ। [9]ਪੜ੍ਹ ਪੜ੍ਹਕੇ।

ਉ ਤਸਵ ਬਡ ਜਾਨ ॥੪੩॥ ਦੇਖਹੁ ਸਰਬ ਬਜਾਹ ਕੀ ਲੀਲ੍ਹਾ।ਪੁਨ ਖਾਟਹੁ ਧਨ ਲਾਭ ਗਹੀਲਾ[1]। ਕੋਤਿਕ ਬਾਸੁਰ ਬਾਸਾ ਕਰੀਅਹਿ। ਦਰਸਹੁ ਗੁਰੁ ਨਿਜ ਭਲਾ ਬਿਚਰੀਅਹਿ' ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਬਜਾਹ' ਪ੍ਰਸੰਗ ਬਰਨਨੰ ਨਾਮ ਨਵਮੋ ਅੰਸੂ ॥ ੯ ॥

੧੦. [ਗੁਰੂ ਕਾ ਲਾਹੌਰ ਵੱਸਣਾ]।

ਦੋਹਰਾ ॥ ਸੁਨਿ ਸੁਨਿ ਗੁਰ ਕੇ ਬਚਨ ਕੋ ਗ੍ਯਾਨੀ[2] ਗ਼ਰੀਬ ਬਿਸਾਲ। ਬਜਾਹ ਉਛਾਹ ਪਛਾਨਿ ਕੈ ਗਮਨ ਠਾਨਿ ਤਤਕਾਲ[3] ॥ ੧ ॥ ਚੌਪਈ ॥ ਅਨਿਕ ਬਨਿਕ ਰੋਪਰ ਤੇ ਆਏ।ਸਕਲ ਭਾਂਤਿ ਕੋ ਸਉਦਾ ਲਯਾਏ।ਪੁਰਿ ਹੁਸ਼ਿਆਰਿ ਆਦਿ ਜੋ ਹੁਤੇ। ਤਿਨ ਮਹਿੰ ਤੇ ਆਵਤਿ ਭੇ ਇਤੇ[4] ॥ ੨ ॥ ਕੋਤਿਕ ਗੁਰ ਸਿਖ ਸੰਗਤਿ ਆਵਹਿੰ। ਤਿਨ ਕੇ ਸੰਗ ਅਪਰ ਮਿਲਿ ਜਾਵਹਿੰ।—ਧਨ ਖਾਟ-ਹਿੰਗੇ ਕਰਿ ਬਿਵਹਾਰੋ। ਮੋਲਾ ਲਾਗਹਿ ਕਈ ਹਜ਼ਾਰੋ—॥ ੩ ॥ ਸੁਨਿ ਸੁਨਿ ਨਰ ਗ੍ਰਾਮਨਿ ਸਮੁਦਾਏ। ਕਰਿ ਚਿਤ ਚੌਪ ਤੁਰਤ ਚਲਿ ਆਏ। ਹੁਤੋ ਨਗਰ ਸੀਰੰਦ[5] ਬਡੇਰੋ। ਤਹਿੰ ਬਿਵਹਾਰੀ ਮਿਲੇ ਘਨੇਰੋ ॥੪॥ ਬਡੋ ਬਜ਼ਾਰ ਤਹਾਂ ਤੇ ਆਯੋ। ਬਨਜ ਹੇਤੁ ਸਉਦਾ ਬਡ ਲਯਾਯੋ। ਕੋਤਿਕ ਸਿੱਖ ਦਰਬ ਤੇ ਹੀਨੇ। ਸੁਨਿ ਗੁਰ ਹੁਕਮ ਹਰਖ ਉਰ ਕੀਨੇ ॥ ੫ ॥—ਗੁਰ ਘਰ ਤੇ ਧਨ ਲੇਹਿੰ ਸੁਧਾਰੇ। ਖਾਟਹਿੰ ਲਾਭ ਕਰਹਿੰ ਬਿਵਹਾਰੇ। ਉਤਸਵ ਮਹਾਂ ਬਜਾਹ ਕੋ ਹੋਵੈ। ਬਹੁ ਦਿਨ ਲਗਿ ਗੁਰ ਦਰਸ਼ਨ ਜੋਵੈਂ ॥ ੬ ॥ ਬਹੁ ਗੁਨ ਹੈਂ ਅਨੰਦਪੁਰਿ ਜਾਨੇ[6]—। ਮਿਲਿ ਕਰਿ ਸਜਾਨੇ ਸਭਿਹਿਨਿ ਜਾਨੇ[7]। ਗਮਨੇ ਕਿਤਿਕ ਸਕਟ ਕਰਿ ਭਾਰੇ[8]। ਆਪ ਅਰੂਢੇ ਲਾਦਨੋ ਭਾਰੇ[9] ॥੭॥ ਨਿਕਟ ਨਿਕਟ ਜੋਤਿਕ ਥੇ* ਬਾਸੀ। ਚਲਿ ਆਏ ਆਨੰਦਪੁਰਿ ਪਾਸੀ।ਇਮ ਜਥਿ ਅਨਿਕ ਬਨਿਕ ਚਲਿ ਆਏ।ਸ਼੍ਰੀ ਕਲਗ਼ੀਧਰ ਤਿਨ ਸੁਧਿ ਪਾਏ॥੮॥ਨਿਜ ਪੁਰਿ ਤੇ ਉੱਤਰ ਦਿਸ਼ਿ ਲਹਨੋ। ਸ਼ੁਭ ਥਲ ਲਵਪੁਰਿ ਕਰਿਬੋ ਚਹਨੋ। ਤਬਿ ਮਾਤੁਲ ਕੋ ਸੰਗ ਬਖਾਨਾ। 'ਹੁਕਮ ਮਸੰਦਨ ਦੇਹੁ ਸੁਜਾਨਾ ॥ ੯ ॥ ਤਿਸ ਥਲ ਜਾਇ ਕਰਾਵਹਿੰ ਆਹਰ[10]।ਜਿਸ ਬਿਧਿ ਨਗਰ ਬਸਹਿ ਬਡ ਜ਼ਾਹਰ। ਬੀਚ ਬਜ਼ਾਰ ਬਿਲੰਦ ਬਨਾਵਹਿੰ। ਬ੍ਰਿੰਦ ਬਰੋਬਰ ਛਾਪਰ ਛਾਵਹਿੰ ॥ ੧੦ ॥

---

[1]ਬਹੁਤ । [2]ਧਨੀ। [3]ਤੁਰਤ ਤੁਰ ਪਏ। [4]ਇਧਰ। [5]ਸਰਹਿੰਦ। [6]ਜਾਣ ਵਿਚ। [7]ਸਭਨਾਂ ਨੇ ਜਾਣਿਆ । [8]ਕਿਰਾਏ ਕਰਕੇ। [9]ਭਾਰਾਂ ਨੂੰ ਲੱਦ ਕੇ। [10]ਉੱਦਮ। *ਪਾ:—ਗਿਰ।

ਲਾਇ ਮਿਹਨਤੀ ਨਰਨਿ ਹਜ਼ਾਰਹੁੰ। ਧਰਿ ਤੂਰਨਤਾ ਠਾਨਹਿੰ ਤਯਾਰਹੁ[1]। ਜੋ ਬਿਵਹਾਰੀ ਚਲਿ ਕਰਿ ਆਵਹਿ।ਦੇ ਤਿਸ ਕੋ ਸਨਮਾਨ ਬਸਾਵਹਿੰ॥੧੧। ਆਪ ਰੋਜ਼ ਤਹਿੰ ਕੀਜਹਿ ਫੇਰਾ। ਸੈਗਰ[2] ਦਿਹੁ ਬੰਧਵਾਇ ਚੁਫੇਰਾ[3]। ਸੁਨਿ ਗੁਰ ਹੁਕਮ ਬਸਾਵਨਿ ਲਵਪੁਰਿ। ਕਾਰਜ ਲੀਨਿ ਸੰਭਾਰਿ ਹਰਖ ਉਰ ॥ ੧੨ ॥ ਬ੍ਰਿੰਦ ਮਸੰਦਨ ਲਏ ਹਕਾਰਾ। ਸਭਿ ਪ੍ਰਤਿ ਗੁਰ ਕੋ ਹੁਕਮ ਉਚਾਰਾ। ਧਰਿ ਧਰਿ ਹਰਖ ਸਕਲ ਚਲਿ ਗਏ । ਪੁੰਜ ਮਿਹਨਤੀ ਇਕ ਥਲ ਕਿਏ ॥ ੧੩ ॥ ਤੂਰਨ ਛਾਪਰ ਛਾਵਨਿ ਕਰੇ। ਰੀਤਿ ਬਜਾਰਨਿ ਕੀ ਅਨੁਸਰੇ[4]। ਪਹੁੰਚੇ ਤਹਾਂ ਅਨਿਕ ਬਿਵਹਾਰੀ[5]। ਹੇਰਿ ਹੇਰਿ ਕਰਿ ਹਾਟ ਸੰਭਾਰੀ ॥੧੪॥ ਸ਼੍ਰੀ ਗੁਰੂ ਹਰਿ ਗੁਰਿੰਦ ਕੀ ਤਨੀਆ[6]।ਪੰਚ ਪੁੱਤ੍ਰ ਤਿਸ ਨੇ ਭਟ[7] ਜਨੀਆ। ਗੁਰੂ ਭਾਨਜੇ ਤਿਨ ਕੋ ਕਹੈਂ[8]। ਮਹਾਂਬੀਰ ਸ਼ੁਭ ਮਤਿ ਮਹਿੰ ਅਹੈਂ ॥ ੧੫ ॥ ਨਾਮ ਬਡੇ ਕੋ ਸੰਗੋ ਧਰਜੋ। ਸੋ ਗੁਰ ਨਿਕਟ ਹਕਾਰਨਿ ਕਰਜੋ। ਤਿਸ ਕੋ ਕਾਜ ਦੀਨਿ ਸੰਭਾਰਨ। [9]ਪੁਰਿ ਪੁਰਿ ਕੋ ਮੁਖਿ[9] ਕਰਹੁ ਹਕਾਰਨਿ ॥ ੧੬ ॥ ਪੁੰਜੀ ਜੋਤਿਕ ਲੈ ਹੈ ਕੋਇ।ਤੇਤਿਕ ਦਰਬ ਦੇਹੁ ਹਿਤ ਸੋਇ।ਖਾਟਹਿੰ ਲਾਭ ਸਦਨ ਲੇ ਜਾਇ। ਸਉਦਾ ਕਰਹਿੰ ਬਨਕ ਸਮੁਦਾਇ ॥ ੧੭ ॥ ਸਭਿ ਕੋ ਸਾਦਰ ਤਹਾਂ ਬਸਾਵਹੁ। ਨਿਰਧਨ ਕੋ ਧਨ ਦੇਹੁ ਬਿਠਾਵਹੁ। ਸੁਧਿ ਕੋ ਲੇਹੁ ਫਿਰਹੁ ਥਲ ਸਾਰੇ। ਥੁਰਜੋ ਨ ਰਹਿ, ਸਭਿ ਕਰਹੁ ਸੰਭਾਰੇ[10]॥੧੮॥ ਇੱਤਯਾਦਿਕ ਕਾਰਜ ਜੇ ਔਰ। ਸੌਂਪੇ ਸਭਿ ਸੋਢੀ ਸਿਰਮੌਰ। ਨਿਜ ਨਿਜ ਕਾਰ ਕਰਨਿ ਕਉ ਲਾਗੇ।ਦੇਤਿ ਤੁਰਤ ਜੋ ਚਹੀਅਹਿ ਮਾਂਗੇ ॥ ੧੯॥ ਨਿਜ ਪੁਰਿ ਤਜਿ ਤਜਿ ਨਰ ਗਨ ਆਏ। ਦੈ ਕਰਿ ਧਨ ਸਨਮਾਨ ਬਿਠਾਏ।ਦੇਖਿ ਸੁਭਿੱਖੀ ਖੱਤ੍ਰੀ ਤਬੈ।ਪੁਰਿ ਬਸਿਬੇ ਕੋ ਉੱਦਮ ਸਬੈ॥੨੦।ਚਲਜੋ ਹੁਕਮ ਨਾਮਾ ਲਿਖਵਾਇ। ਲਵਪੁਰਿ ਨਿਜ ਘਰ ਪਹੁੰਚਜੋ ਜਾਇ। ਸਭਿ ਸੰਗਤਿ ਕਰਿ ਕੈ ਇਕ ਥਾਈਂ। ਸਤਿਗੁਰ ਮਰਜ਼ੀ ਤਬਹਿ ਸੁਨਾਈ ॥ ੨੧ ॥ [9]ਲਵਪੁਰਿ ਨਵੇਂ ਬਸਾਵਨਿ ਕਰਜੋ। ਮੋਹਿ ਪ੍ਰਤੱਗਯਾ ਕੋ ਹਿਤ ਧਰਜੋ[11]। ਚਲਹੁ ਸਕਲ

---

[1]ਤਿਆਰੀ ਕਰਨ। [2]ਵਾੜਾ, ਬਿੜਾ। [3]ਬਜ਼ਾਰਾਂ ਦੀ ਰੀਤ ਕੀਤੀ। [4]ਬਾਣੀਏਂ ਵਿਵਹਾਰ ਕਰਨ ਵਾਲੇ। [5]ਬੀਬੀ ਵੀਰੋ ਜੀ। [6]ਸੂਰਮੇ। [7]ਗੁਰੂ ਭਾਣਜੇ ਉਨ੍ਹਾਂ ਦੀ ਅੱਲ ਪੈ ਗਈ ਸੀ ਕਿਉਂਕਿ ਉਹ ਵਡੇ ਗੁਰੂ ਤੇਗ ਬਹਾਦਰ ਜੀ ਦੇ ਭਾਣਜੇ (ਭਣੇਵੇਂ) ਸਨ, ਗੁਰੂ ਗੋਬਿੰਦ ਸਿੰਘ ਜੀ ਦੇ ਓਹ ਭੂਆ ਦੇ ਪੁੱਤ੍ਰ ਭਰਾ ਸੇ। [8]ਨਗਰ ਨਗਰ ਦਾ ਮੁਖੀਆ। [9]ਮੇਰੀ ਪ੍ਰਤੱਗਯਾ ਦੇ ਪੂਰਾ ਕਰਨ ਵਿਚ ਹਿਤ ਧਾਰਿਆ ਹੈ।

ਹੀ ਤਿਸ ਥਲ ਮਾਂਹੁ। ਰਚਹਿ ਸਮਾਜ ਅਨਿਕ ਬਿਧਿ ਬਨਾਹੁ ॥੨੨॥ ਭਲੇ ਭਾਗ ਅਪਨੇ ਕਰਿ ਲਖੇ। ਗੁਰ ਢੁਕਾਉ ਕੋ ਕੌਤਕ ਪਿਖੋ।ਹਮ ਹਿਤ ਨਗਰ ਨਵੋਂ ਬਸਵਾਯੋ। ਅਨਿਕ ਉਪਾਇ ਠਾਨਿ ਧਨ ਲਾਯੋ' ॥ ੨੩ ॥ ਸੁਨਿ ਸਤਿਗੁਰ ਕੋ ਚਰਿਤ ਅਨੰਦੇ। ਲੈ ਲੈ ਆਪਨਿ ਦਰਬ ਬਿਲੰਦੇ। ਸਕਟੇ ਬਹਿਲਨ ਕੋ ਜੁਰਵਾਇ। ਸਦਨ ਸੌਜ ਸਗਰੀ ਲਦਵਾਇ ॥ ੨੪ ॥ ਲੋਕ ਹਜ਼ਾਰਹੁੰ ਲਵਪੁਰਿ ਕੇਰੇ। ਗਵਨੇ ਲੀਨਿ ਸਮਾਜ ਘਨੇਰੇ। ਬ੍ਰਿੰਦ ਕਾਮਨੀ[1] ਸਨੰਦਨ ਚਢੀ। ਕੋ ਬਹਿਲਨ ਪਰ ਚੌਪਹਿ ਬਢੀ॥੨੫॥ਬਸਨ ਬਿਭੂਖਨ ਭੂਖਤਿ ਹੋਈ। ਗੁਰ ਬਨਾਹਤਿ[2] ਮੁਦਤੋ ਸਭਿ ਕੋਈ। ਸਨੇ ਸਨੇ ਸਭਿ ਮਗ ਉਲੰਘਾਏ। ਸਤੁੱਦ੍ਰਵ ਉਤਰਿ ਅਨੰਦਪੁਰਿ ਆਏ॥੨੬॥ਜਿਹ ਠਾਂ ਲਵਪੁਰਿ ਗੁਰੁ ਬਸਾਯੋ।ਪਹੁੰਚੇ ਤਹਾਂ ਸਮਾਜ ਟਿਕਾਯੋ। ਕਰਨੋ ਖਰੀਦਨ ਘ੍ਰਿਤ ਮਿਸ਼ਟਾਨ। ਲੀਨੋ ਨੀਕੋ ਅੰਨ ਮਹਾਨ ॥੨੭॥ ਮੋਵੇ ਇੰਦ ਮੋਲ ਲੈ ਧਰੇ।ਬਾਸਨ[3] ਬਡੇ ਲਜਾਇਬੋ ਕਰੇ। ਸੂਖਮ ਚਾਵਰ ਚਾਰੁ ਲੈਮੇਰੇ। ਦੈ ਕਰਿ ਦਰਬ ਲੀਨਿ ਬਹੁਤੇਰੇ ॥ ੨੮ ॥ ਅੰਬਰ, ਪਸ਼ਮੰਬਰ, ਪਾਟੰਬਰ। ਕਰੇ ਖਰੀਦਨਿ ਜੋ ਪਿਖਤੰਬਰ[4]। ਦੋਹ ਕਰਾਹੇ ਦਏ ਧਰਾਇ । ਅਨਿਕ ਭਾਂਤਿ ਪਕਵਾਨ ਬਨਾਇ॥੨੯॥ ਮੋਦਕ ਕਰਤਿ ਮੋਦ[5] ਬਨਵਾਏ। ਅਧਿਕ ਸਿਤਾ[6] ਕੋ ਬੀਚ ਮਿਲਾਏ। ਦਾਖ, ਬਿਦਾਮਨ,ਗਰੀ ਸਬਾਈ। ਕਰਿ ਕਰਿ ਤਯਾਰ ਧਰੇ ਸਮੁਦਾਈ॥੩੦॥ਨਾਗਰ ਨਾਰਿ ਮਿਲੀ ਗਨ ਆਇ। ਭਾਂਤਿ ਭਾਂਤਿ ਕੋ ਗੀਤਨਿ ਗਾਇ। ਕਿਤਿਕ ਢੋਲਕੀ ਕਰਹਿੰ ਬਜਾਵਨਿ। ਨਾਚਹਿ ਮਾਚਹਿੰ ਰਾਚਹਿੰ ਚਾਵਨ[7] ॥ ੩੧ ॥ ਗਨ ਨਗਰਨਿ ਕੋ ਬਹੁ ਹਲਵਾਈ । ਭਾਂਤਿ ਭਾਂਤਿ ਕੀ ਕਰਤਿ ਮਿਠਾਈ। ਬਡੇ ਜਲੇਬ ਪਕਾਵਨਿ ਕਰੈਂ। ਆਛੀ ਰੀਤਿ ਸੁਧਾਰਤਿ ਧਰੈਂ ॥ ੩੨ ॥ ਨੁਗਦੀ, ਘੇਵਰ ਕੋ ਸਮੁਦਾਇ । ਕਰਿ ਰਾਖੇ ਅੰਬਾਰ ਲਗਾਇ । ਬਰੇ ਪਕੌਰੇ ਦਧੀ ਮਿਲਾਏ। ਜੀਰਕ[8], ਧਨੀਆਂ, ਮਿਰਚਨਿ ਪਾਏ ॥ ੩੩ ॥ ਦਧਿ ਮਹਿੰ ਅਧਿਕ ਸਾਵਗੀ ਪਾਈ।ਬਨਸੋ ਰਾਇਤਾ[9] ਜੁਤਿ ਸਮੁਦਾਈ। ਇੱਤਯਾਦਿਕ ਪਕਵਾਨ ਪਕਾਏ।ਮਧੁਰ ਸਨਿਗਧ ਸ੍ਵਾਦ ਕਰਿਵਾਏ॥ ੩੪ ॥ ਪਰਸੋ ਬਜ਼ਾਰ ਹੋਤਿ ਬਿਵਹਾਰ। ਕਰਹਿੰ ਖਰੀਦਨਿ ਵਸਤੁ

---

[1]ਇਸਤ੍ਰੀਆਂ। [2]ਵਿਵਾਹ ਕਰਕੇ। [3]ਬਰਤਨ। [4]ਜੋ ਸ੍ਪ੍ਸ਼ਟ ਦੇਖੀਦੇ ਹਨ। [ਪਿਖਤੰ+ਬਰ]। [5]ਲਡੂ ਆਨੰਦ ਦੇਣ ਵਾਲੇ। [6]ਖੰਡ। [7]ਉਤਸਾਹ ਵਿਚ ਰਚਦੀਆਂ ਹਨ। [8]ਜੀਰਾ। [9]ਸਾਵਗੀ ਦਾ ਰਾਇਤਾ ਅਕਸਰ ਮਿੱਠਾ ਹੁੰਦਾ ਹੈ।

ਉਦਾਰ। ਖਾਨ ਪਾਨ ਕੇ ਕਾਰਨ ਕੋਈ। ਚੂਨ ਘ੍ਰਿੱਤ ਆਦਿਕ ਲੈ ਸੋਈ ॥ ੩੫॥ ਕੋਤਿਕ ਬਸਤ੍ਰ ਪਹਿਰਿਬੇ ਹੇਤੁ। ਲੇਤਿ ਅਨੂਠੇ[1] ਧਨ ਕੋ ਦੇਤਿ। ਗੁਰੂ ਬਾਕ ਤੇ ਬਨਜ ਉਦਾਰ।ਲੇਨਿ ਦੇਨਿ ਠਾਨਤਿ ਬਿਵਹਾਰ॥੩੬॥ਗੁਰੂ ਬਰਾਤ ਸਮੇਤ ਉਤਰਿਬੇ। ਬ੍ਰਿੰਦ ਛਾਪਰਨਿ ਛਾਵਨਿ ਕਰਿਬੇ। ਤਪਤ ਬਿਦਾਰਨ[2] ਮੰਘਣੀ ਛਾਯਾ। ਅਨਿਕ ਜਤਨ ਤੇ ਚਾਰੁ ਬਨਾਯਾ ॥ ੩੭ ॥ ਬਨੀ ਬੈਠਕਾਂ ਸੀਤਲ ਥਾਨ।ਖਸ ਕੀ ਟਾਟੀ[3]ਲਾਇਮਹਾਨ।ਕਰਤਿਕਾਰ ਕੋ ਪੁੰਜ ਪਹਾਰੀ। ਮੰਧਨਾ ਕੋ ਸਭਿ ਪਾਇਂ ਦਿਹਾਰੀ ॥੩੮ ॥ ਗੁਰ ਕੋ ਲਵਪੁਰਿ ਬਸਨੋ ਮਹਾਨਾ। ਜਹਿਂ ਕਹਿਂ ਲੈ ਬੈਠੇ ਧਨ ਧਾਨਾ। ਭੀਰ ਬਜ਼ਾਰ ਬਿਖੈ ਬਹੁ ਹੋਈ। ਬਨਾਹ ਪ੍ਰਤੀਖਤਿ ਭੇ ਸਭਿ ਕੋਈ ॥ ੩੯ ॥ ਨਰ ਨਾਰਿਨਿ ਕੇ ਅਤਿ ਚਿਤ ਚਾਊ। ਪਿਖਿਨਿ ਬਰਾਤ ਨਰਨਿ ਸਮੁਦਾਊ।ਕਹਨੋ ਨ ਜਾਇ ਕਰੀ ਬਹੁ ਤਮਾਰੀ।ਭਯੋ ਬਾਸ ਤਹਿਂ ਆਨੰਦ ਭਾਰੀ॥੪੦॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਬਨਾਹ ਪ੍ਰਸੰਗ ਲਵਪੁਰ ਬਸਾਵਨ' ਬਰਨਨੰ ਦਸਮੋ ਅੰਸੂ ॥ ੧੦ ॥

੧੧. [ਵਨਾਹ ਪ੍ਰਸੰਗ]।

ਦੋਹਰਾ ॥ ਇਤਿ ਸਤਿਗੁਰ ਸਭਿ ਰੀਤਿ ਕਰਿ ਜੁਗ ਮਾਤਨਿ ਹਰਖਾਇ।ਕਰੀ ਬਨਾਹ ਤਮਾਰੀ ਸਕਲ ਚਹੀਅਤਿ ਸੋ ਅਨਵਾਇ ॥ ੧ ॥ ਚੌਪਈ ॥ ਤਬਹਿ ਸੁਭਿਖੀਏ ਸ਼ਗਨ ਪਠਾਯੋ।ਦਿਜ ਨਾਊ ਤਬਿ ਲੈ ਕਰਿ ਆਯੋ। ਭਲੇ ਸਦਨ ਕਰਿਵਾਯਹੁ ਡੇਰਾ। ਖਾਨ ਪਾਨ ਪਠਿ ਸ੍ਵਾਦ ਬਡੇਰਾ ॥੨॥ ਸ਼੍ਰੀ ਗੁਜਰੀ ਸੁਨਿ ਮੰਗਲ ਠਾਨਾ। ਕਰਨੋ ਹਕਾਰਨਿ ਗਣਕ[4] ਸੁਜਾਨਾ। 'ਸੋਸ਼ਟ ਸਮਾਂ ਬਿਚਾਰ ਬਤਾਵਹੁ*। ਮਮ ਸੁਤ ਮਸਤਕ ਤਿਲਕ ਕਢਾਵਹੁ' ॥੩॥ 'ਪ੍ਰਾਤਿ ਪੰਚਮੀ' ਬਿੱਪ੍ਰ ਉਚਾਰੀ। 'ਕੀਜਹਿ ਮਾਤਾ ਸਗਰੀ ਤਮਾਰੀ। ਤੁਮਰੋ ਨੰਦਨ ਮੰਗਲ ਮੂਲ।ਸਕਲ ਗੀਰਬਾਨ ਅਨਕੂਲ[5] ॥੪॥ ਨਾਮ ਗੁਰੂ ਕੋ ਬਿਘਨ ਬਿਨਾਸ਼ੀ। ਪੂਰਨ ਹੋਤਿ ਮਨੋਰਥ ਰਾਸੀ[6]। ਸੁਨਿ ਗੁਜਰੀ ਮਨ ਹਰਖ ਨ ਥੋਰਾ।ਭੇਜੀ ਸੁਧਿ ਸਭਿਹਿਨਿ ਕੀ ਓਰਾ ॥੫॥ ਕੀਰਤਪੁਰਿ ਤੇ ਸਕਲ ਹਕਾਰੀ। ਮਿਲੀ ਅਨੇਕ ਨਗਰ ਕੀ ਨਾਰੀ। ਬਾਦਿਤ ਅਨਿਕ ਰੀਤਿ ਬਜਵਾਏ।ਗੁਰੂ ਪੌਰ ਕੇ ਅੱਗੂ ਸੁਹਾਏ॥ ੬ ॥ ਨਿਸ ਮਹਿਂ ਮਿਲਹਿਂ ਚਾਰੁ ਗਨ ਨਾਰੀ।ਇਕ ਨਾਚਤਿ

[1]ਅਜੀਬ(ਬਸਤ੍ਰ)।[2]ਗਰਮੀ ਦੂਰ ਕਰਨ ਲਈ।[3]ਖਸ ਦੀਆਂ ਟੱਟੀਆਂ। [4]ਜੋਤਸ਼ੀ।[5]ਦੇਵਤੇ (ਗੁਰੂ ਜੀ ਦੇ) ਅਨੁਸਾਰੀ ਹਨ। [6]ਸਾਰੇ। *ਸਾਹਾ ਸੁਧਾਉਣਾ ਆਦਿ ਗੁਰੂ ਘਰ ਵਿਚ ਵਿਹਤ ਨਹੀਂ ਦੇਖੋ ਰਾਸ ੪ ਅੰਸੂ ੭ ਅੰਕ ੨੪ ਤੇ ਰਾਸ ੭ ਅੰਸੂ ੧ ਅੰਕ ੩੨ ਦੀਆਂ ਹੇਠਲੀਆਂ ਟੂਕਾਂ। ਫਿਰ ਏਥੇ ਹੀ ਦੇਖੋ ਕਿ ਅਗਲੀ ਤੁਕ ਵਿਚ ਜੋਤਸ਼ੀ ਗੁਰੂ ਜੀ ਨੂੰ ਮੰਗਲ ਮੂਲ ਵਿਘਨ ਬਿਨਾਸੀ ਤੇ ਸਾਰੇ ਦੇਵਤੇ ਉਹਨਾਂ ਦੇ ਅਧੀਨ ਦੱਸ ਰਿਹਾ ਹੈ।

ਹੈਂ ਦੇ ਕਰਿ ਤਾਰੀ। ਸ਼੍ਰੀ ਗੁਜਰੀ ਸਭਿ ਕੋ ਸਨਮਾਨੈ। ਮੁਖ ਤੇ ਕੋਮਲ ਬਾਤ ਬਖਾਨੈ ॥ 7 ॥ 'ਆਜ ਦਿਵਸ ਪਰ ਮੈਂ ਬਲਿਹਾਰੀ। ਸੁਤ ਸ਼ਾਦੀ ਹਿਤ ਹਰਖਤਿ ਨਾਰੀ'।ਤਬਿ ਅਨਵਾਇ ਘਨੋ ਮਿਸ਼ਟਾਨਾ। ਬੰਟਵਾਇਸਿ ਕਰਿ ਅਨੰਦ ਮਹਾਨਾ॥੮॥ਭਈ ਪ੍ਰਾਤਿ ਪੁਨਿ ਹਿਤ ਸਭਿ ਹੀ ਕਾ।ਉਮਗਤਿ ਭਯੋ ਹਰਖ ਸਭਿ ਜੀਕਾ[1]*। ਨਾਰਿ ਸੁਹਾਗਣ ਬ੍ਰਿੰਦ ਹਕਾਰੀ। ਬਸਨ ਬਿਭੂਖਨ ਸੁੰਦਰ ਧਾਰੀ ॥ ੯ ॥ ਮੰਗਲ ਮੂਲ ਧਰਾਇਸਿ ਢੋਲੂ[2] । ਬਾਜਨਿ ਲਗਸੋ ਗਾਇ ਸੁਠ ਬੋਲੂ।ਲਘੁ ਨਿਸ਼ਾਨ ਅਰੁ ਬਜੀ ਨਫੀਰੈਂ। ਪਹਿਰੇ ਚੀਰ ਨਵੀਨ ਸਰੀਰੈ ॥ ੧੦ ॥ ਕੋਕਿਲ ਕੰਠੀ ਮਿਲਿ ਮਿਲਿ ਟੋਲੀ। ਉਮਗਤਿ ਅਨੰਦ ਬਧਾਈ ਬੋਲੀ। ਮਾਨਿ ਸੋਗੁਨੀ ਸੀਸ ਚਢਾਵਤਿ[3]। ਗੁਜਰੀ ਅਨੰਦ ਕਹਸੋ ਨਹਿ ਜਾਵਤਿ ॥੧੧॥ ਬਾਦਿਤ ਬਜਤਿ ਸ਼ੂਵਨਿ ਸਭਿ ਪੂਰਾ[4]। ਜਹਿ ਕਹਿ ਉਤਸਵ ਮਾਚਤਿ ਰੂਰਾ। ਸੂਖਮ ਬਸਤ੍ਰ ਕੁਸੰਭੀ ਬਰਨ[5]। ਪਹਿਰਨਿ ਕਰੇ ਚਾਰੁ ਆਭਰਨ[6]॥ ੧੨ ॥ ਮਧੁਰ ਬਚਨ ਤੇ ਚੰਪਕ ਬਰਨੀ[7]। ਗਾਰੀ ਦੇਤਿ ਮਿਲੀ ਗਨ ਤਰੁਨੀ[8]।ਪੁਨ ਗੁਜਰੀ ਨਿਜ ਪੁੱਤ੍ਰ ਹਕਾਰਾ।ਬਿੱਪ੍ਰ ਜਾਇ ਸਭਿ ਕੁਵ ਉਚਾਰਾ ॥ ੧੩ ॥ ਲੈ ਕਰਿ ਸੰਗੋ ਸੰਗ ਕ੍ਰਿਪਾਲ[9]। ਆਏ ਮਾਤ ਸਮੀਪ ਕ੍ਰਿਪਾਲੁ[10]। ਚੌਕੀ ਚੰਦਨ ਚਾਰੁ ਡਸਾਈ। ਕਹਿ ਤਿਸ ਪਰ ਗੁਰ ਦੀਨਿ ਬਿਠਾਈ॥੧੪॥ਸ਼ਗੁਨ ਬਾਰ ਮਹਿੰ[11] ਦਿਜਬਰ ਲਯਾਯੋ। ਕਰਮ ਜਥੋਚਿਤ ਸਭਿ ਕਰਿਵਾਯੋ। ਬਹੁਰ ਨਿਕਾਸਸੋ ਮਸਤਕ ਟੀਕਾ। ਅੱਛਤ[12] ਲਾਇ ਸੁਹਾਵਤਿ ਨੀਕਾ ॥੧੫॥ ਕੇਸ†ਰਾਹੁ ਨੇ ਸਸਿ ਜਨੁ ਗਹਸੋ।ਖੰਡ ਖੰਡ ਕਰਿ ਖੈਬੇ ਚਹਸੋ।ਸੋਡ ਕਰੇ ਅੰ ਮ੍ਰਿਤਬਲ ਭਰੇ।ਭਾਜਿਸਦਨ ਸੁਰਗੁਰ[13] ਕੇ ਬਰੇ‡।

[1]ਸਾਰਿਆਂ ਦੇ ਦਿਲ ਦਾ ਪ੍ਰੇਮ ਉਛਲਿਆ। [2]ਰਖਵਾਇਆ ਢੋਲ। [3]ਸੌ ਗੁਣੀ (ਵਧਾਈ) ਮੰਨ ਕੇ ਸਿਰ ਮੱਥੇ ਤੇ ਧਰਦੀ ਹੈ। [4]ਕੰਨ ਭਰ ਗਏ। [5]ਸੂਹੇ ਰੰਗ ਦੇ। [6]ਸੁਹਣੇ ਗਹਿਣੇ। [7]ਚੰਪਕ ਦੇ ਰੰਗ ਵਾਲੀਆਂ। [8]ਇਸਤ੍ਰੀਆਂ। [9]ਮਾਮਾ ਕ੍ਰਿਪਾਲ ਜੀ। [10]ਭਾਵ ਗੁਰੂ ਜੀ। [11]ਥਾਲ ਵਿਚ ਸ਼ਗਨ ਰੱਖ ਕੇ। [12]ਚਾਵਲ। [13]ਬ੍ਰਹਸਪਤ। *ਪਾ:—ਹੀ ਕਾ।

†ਕਿਤੇ 'ਕੇਸ' ਦੀ ਥਾਂ ਪਾਠ 'ਕੇਤੁ' ਭੀ ਸੁਣੀਦਾ ਹੈ।

‡ਕੇਸਾਂ ਨੂੰ ਰਾਹੁ ਨਾਲ ਉਪਮਾ ਦਿਤੀ ਹੈ, ਰਾਹੂ ਦੇ ਰਥ ਨੂੰ ਅੱਠ ਕਾਲੇ ਘੋੜੇ ਖਿੱਚਦੇ ਹਨ, ਕੇਸ ਬੀ ਕਾਲੇ ਹਨ। ਬ੍ਰਹਸਪਤ ਦੇ ਰਥ ਨੂੰ ਅੱਠ ਪੀਲੇ ਘੋੜੇ ਖਿਚਦੇ ਹਨ, ਤਿਲਕ ਕੇਸਰ ਦਾ ਪੀਲਾ ਹੈ, ਇਸ ਕਰਕੇ ਬ੍ਰਹਸਪਤ ਦਾ ਘਰ ਉਸ ਨੂੰ ਦੱਸਿਆ ਹੈ। ਚਾਵਲ ਚਿੱਟੇ ਹਨ, ਚੰਦ ਚਿੱਟਾ ਹੈ, ਇਸ ਕਰਕੇ ਚੰਦ ਦੇ ਟੁਕੜਿਆਂ ਦੇ ਰੂਪਕ ਵਿਚ ਚਾਵਲਾਂ ਨੂੰ ਵਰਣਨ ਕੀਤਾ ਹੈ। ਉਂਵ ਨਵਾਂ ਗ੍ਰਹਾਂ ਦੇ ਰੰਗ ਤੇ ਪੂਜਾ ਭੀ:—ਰਾਹੂ=ਕਾਲਾ। ਚੰਦ=ਚਿੱਟਾ। ਬ੍ਰਹਸਪਤ=

[ਬਾਕੀ ਟੁਕੜਾ ਦਸੀ ਅਗਲੇ ਪੰਨੇ ਦੇ ਨੋਟ ਵਿਚ]

੧੬॥ ਜਬਿ ਦਿਜ ਦਿਯੋ ਬਦਨ ਮਹਿੰ ਮੋਦਕ। ਭਯੋ ਸਮਾ ਸਭਿਹੂੰ ਤਬਿ ਮੋਦਕ[1]।ਮਿਲਿ ਮਿਲਿ ਗੀਤ ਨਾਗਰੀ ਗਾਵਤਿ। ਪਿਖਿਸਰੂਪ ਗੁਰ ਬਲ ਬਲ ਜਾਵਤਿ ॥੧੭॥ ਬਾਜਿ ਉਠੇ ਸੁੰਦਰ ਸ਼ਦਿਯਾਨੇ[2]। ਭਾਟ ਕਬਿੱਤਨ ਕਰਤਿ ਬਖਾਨੇ। ਬਜਹਿੰ ਪਖਾਵਜ ਗਨ ਤੰਬੂਰੇ। ਗਾਵਤਿ ਚਾਵ[3] ਕਲਾਵਤਿ ਰੂਰੇ ॥੧੮॥ ਦੀਹ ਦਮਾਮੇ ਬਾਜਤਿ ਸ਼ੁਤਰੀ[4]। ਧੁਨਿ ਊਚੀ ਪੈ ਸ਼ੋਭਤਿ ਸੁਥਰੀ*[5]। ਜਨੁ ਮੰਗਲ ਕੈ ਸੰਗਲ ਡਾਰਾ[6]।–ਥਿਰ ਰਹੁ ਘਰਿ ਜਿਨ ਤਜਿ ਤਿਨ ਦ੍ਵਾਰਾ[7]†–॥੧੯॥ਚਮਰ ਚਾਰੁ ਚਾਲਤਿ ਦਿਸ਼ਿ ਦੌਨ।ਮਨਹੁੰ ਮਰਾਲ ਉਡਤਿ ਹੁਇ ਔਨ[8]। ਦਯਾਰਾਮ ਪ੍ਰੋਹਤ ਉਠਿ ਤਬੈ। ਕੀਨੇ ਨੇਗ[9] ਜਥੋਚਿਤ ਸਬੈ ॥੨੦॥ ਮੇਵੇ ਗਨ ਮੋਦਕ ਬਹੁ ਧਰੇ।ਆਇਸੁ ਪਾਇ ਬੂਤਾਵਨਿ ਕਰੇ। ਬ੍ਰਿੰਦ ਮਸੰਦ ਸੰਗਤਾਂ ਦਾਸ।ਗਾਇੰ ਨਾਗਰੀ[10] ਬਨਾਹ ਬਿਲਾਸ ॥੨੧॥ ਸਭਿਹਿਨਿ ਮਹਿੰ ਬਰਤਾਵਨਿ ਕੀਨਿ। ਮੇਵਾ ਮੋਦਕ ਬ੍ਰਿੰਦਨ ਲੀਨਿ[11]।ਮਾਤੁਲ[12] ਗੁਰੂ ਕ੍ਰਿਪਾਲ ਅਨੰਦਾ। ਗਨ ਜਾਚਕ ਦੇ ਦਰਬ ਬਿਲੰਦਾ॥੨੨॥ਲੈ ਦਿਜ ਆ-ਦਿਕ ਮੰਗਤ ਘਨੇ।ਸ਼੍ਰੀ ਸਤਿਗੁਰ ਕੋ ਆਸ਼ਿਖ ਭਨੇ।[13]ਚਿਰੰਜੀਵ ਸੋਢੀ ਕੁਲ ਟੀਕਾ।ਗੁਰ ਗਾਦੀ ਮਾਲਿਕ ਉਸ਼ਨੀਕਾ[14]॥੨੩॥ਤੇਗਬਹਾਦਰ ਗੁਰੂ ਸਪੂਤ। ਜੋ ਜਗ ਭੋਗ ਭੁਗਤਿ ਅਵਧੂਤ[15]‡। ਅਤਿ ਉਦਾਰ ਜਸ ਚੰਦ[16] ਚਢਾਯੋ।

---

[1]ਅਨੰਦ ਦਾਇਕ । [2]ਖੁਸ਼ੀ ਦੇ ਵਾਜੇ। [3]ਚਾਉ ਨਾਲ। [4]ਊਠਾਂ ਦੇ ਰੱਖਕੇ ਵਜਾਉਣ ਵਾਲੇ ਨਗਾਰੇ। [5]ਸਾਫ, ਸੁੰਦਰ। [6]ਮਾਨੋਂ ਅਨੰਦ ਨੂੰ ਬੰਨ੍ਹ ਬਹਾਇਆ ਹੈ। [7]ਇਸੇ ਘਰ ਵਿਚ ਟਿਕਿਆ ਰਹੁ ਮਤਾਂ ਤਿਨਾਂ ਦਾ ਦ੍ਵਾਰਾ ਛੱਡੇਂ। [8]ਮਾਨੋ ਹੰਸ ਉਡਦੇ ਹਨ ਧਰਤੀ ਵਲ ਹੋਕੇ ਭਾਵ ਨੀਉਂਕੇ। [9]ਲਾਗ। [10]ਨਗਰ ਦੀਆਂ ਇਸਤ੍ਰੀਆਂ। [11]ਸਾਰਿਆਂ ਨੇ ਲਏ। [12]ਮਾਮਾ ਜੀ (ਅਤੇ)। [13]ਗੁਰ ਗੱਦੀ ਤੇ ਗੁਰ ਦਸਤਾਰ ਦੇ ਮਾਲਕ। (ਅ) ਸੁੰਦਰ। [14]ਸੰਸਾਰ ਵਿਚ ਭੋਗ ਭੋਗਦੇ ਹੋਏ ਤਿਆਗੀ ਹਨ। [15]ਜਸ ਦਾ ਚੰਦ੍ਰਮਾ।

*ਪਾ:—ਸੁਤਰੀ।

†ਪਾ:—ਜਸ ਤਰ ਜੁਤਿ ਡਾਰਾ। ਪੁਨਾ:—ਜਿਸ ਤਰਜਤਿ ਡਾਰਾ।

‡ਪਾ:—ਜੋਗ ਭੋਗ ਭੋਗਤਿ ਅਵਧੂਤ।

[ਪਿਛਲੇ ਪੰਨੇ ਦੀ ਬਾਕੀ ਟੁਕ]

ਪੀਲਾ ਹਨ। ਵਿਸ਼ੇਸ਼:— ਜੋਤਿਸ਼ ਸ਼ਾਸਤ੍ਰ ਦੇ ਅਨੁਸਾਰ ਜਦ ਚੰਦ੍ਰਮਾ ਦੇ ਘਰ ਰਾਹੁ ਆਉਂਦਾ ਹੈ ਤਾਂ ਚੰਦ੍ਰਮਾਂ ਬ੍ਰਹਸਪਤੀ ਦੇ ਘਰ ਚਲਾ ਜਾਂਦਾ ਹੈ। ਭਾਵ ਇਉਂ ਹੈ ਕਿ ਜਦੋਂ ਤਿਲਕ ਮਸਤਕ ਤੇ ਲਗਾ ਤਾਂ ਚਾਵਲਾਂ ਦੇ ਉਪਰ ਸੀਸ ਦੇ ਕੇਸ ਲਗਕੇ ਚਾਵਲਾਂ ਨੂੰ ਖਿੰਡਾ ਕੇ ਭੇਰਣਾਂ ਚਾਹੁੰਦੇ ਹਨ ਪਰੰਤੂ ਕੇਸਰ ਦੇ ਜਲ ਨਾਲ ਚਾਵਲ ਲਿਪਟ ਕੇ ਮੱਥੇ ਤੇ ਚਿਮਟ ਗਏ ਹਨ।

ਹਿੰਦੁ ਧਰਮ ਕੋ ਰਾਖਨਿ ਆਧੋ' ॥ ੨੪ ॥ ਸੁਨਿ ਪ੍ਰਸੰਨ ਗੁਜਰੀ ਮਨ ਹੋਈ। ਦੇਤਿ ਭਈ ਜਾਚੇ ਜੋ ਕੋਈ। ਸੁਤ ਪਰ ਕਰੇ ਵਾਰਨੇ ਘਨੇ। ਹੋਰਤਿ ਰਿਦਾ ਪ੍ਰੇਮ ਕੇ ਸਨੇ ॥ ੨੫ ॥ ਲੌਕਿਕ ਬੈਦਿਕ ਰੀਤਿ ਕਰਾਈ। ਪੁਨ ਗ੍ਰਿਹ ਗਮਨੇ ਗੁਰ ਗੋਸਾਈਂ । ਤਮਾਰੀ ਸਗਰੀ ਵਸਤੂ ਕਰੇ। ਘ੍ਰਿਤ ਮਿਸ਼ਟਾਨਿ ਆਨਿ ਗਨ ਧਰੇ ॥ ੨੬ ॥ ਦੇ ਧਨ ਬਿੱਪ੍ਰ ਬਿਸਰਜਨ ਕੀਨਿ । ਉਚਿਤ ਵਸਤੁ ਸਗਰੀ ਪਠਿ ਦੀਨਿ।ਬ੍ਰਿੰਦੀ ਬ੍ਰਿੰਦ ਬੁਲਾਇ ਪਠਾਏ। ਸਹਿਤ ਭਾਰਜਾ ਸੋ ਚਲਿ ਆਏ ॥ ੨੭ ॥ ਸਭਿ ਤੇਹਨ ਢਿਗ ਗਯੋ ਮਸੰਦ । ਆਨੇ ਕਰਿ ਸਨਮਾਨ ਬਿਲੰਦ । ਪੁਨ ਭੱਲਨਿ ਕੀ ਕੁਲ ਸਮੁਦਾਈ।ਸੰਗ ਭਾਰਜਾ ਲੇ ਸਭਿ ਆਈ ॥ ੨੮ ॥ ਜਥਾ ਜੋਗ ਜਹਿਂ ਚਾਰੁ ਨਿਕੇਤ । ਦੇਤਿ ਭਏ ਤਿਨ ਬਸਿਬੇ ਹੇਤੁ।ਨੇਰੇ ਦੂਰ ਮਸੰਦ ਬਿਲੰਦ। ਸੁਨਿ ਸੁਧਿ ਪਹੁੰਚੇ ਧਰਤਿ ਅਨੰਦ ॥੨੯॥ਕੀਰਤਪੁਰਿ ਕੇ ਗਨ ਨਰ ਨਾਰੀ।ਠਹਿਰੇ ਪੁਰਿ ਅਨੰਦ ਮੁਦਧਾਰੀ[1]। ਭਈ ਭੀਰ ਭਾਰੀ ਪੁਰਿ ਬਿਖੈ।ਬਿਸਮਤਿ ਜਨ ਲਵਪੁਰਿ ਨਵ ਪਿਖੈ*॥੩੦॥ ਬਨਜੋ ਬਰੋਬਰ ਬਡੋ ਬਜ਼ਾਰ। ਅਨਿਕ ਬਨਿਕ ਠਾਨਤਿ ਬਿਵਹਾਰ। ਭਾਂਤਿ ਭਾਂਤਿ ਪਕਵਾਨ ਬਨਾਏ। ਧਰੇ ਦੁਕਾਨ ਲੇਤਿ ਕੋ ਖਾਏ ॥ ੩੧ ॥ ਉਤ ਲਵਪੁਰਿ ਮਹਿਂ ਮਿਲਿ ਮਿਲਿ ਨਾਰੀ । ਗਾਵਤਿ ਦੇਖਿ ਪਰਸਪਰ ਗਾਰੀ । ਪ੍ਰਮੁਦਾ ਪਾਇ ਪ੍ਰਮੋਦਹਿ[2] ਨਾਚਤਿ । ਮਿਲੀ ਸੈਬੂਹ ਤਾਲ ਕਰ[3] ਬਾਜਤਿ ॥ ੩੨॥ ਜੋ ਕੁਲ ਰੀਤਿ ਕਰਤਿ ਸਮੁਦਾਏ। ਰਿਦੇ ਅਨੰਦਤਿ ਦਸੋਸ ਬਿਤਾਏ। ਨਾਮ ਬਜਾਰ ਪ੍ਰਥਕ ਹੀ ਧਰੇ। ਏਕ ਸਿਰੈਦੀ ਜਾਨਜੋਂ ਪਰੇ ॥ ੩੩ ॥ ਦੁਤੀਏ ਕਹਿਂ ਹੁਸ਼ੀਆਰਪੁਰੇ ਕੋ।ਤ੍ਰਿਤਿਯ ਰੋਪਰੀ ਨਾਮ ਧਰੇ ਕੋ । ਚਤੁਰਥ ਭਨੈਂ ਲਹੌਰੁ ਨਾਮੁ । ਪਿਖਿਯਤਿ ਜੁਦੇ ਜੁਦੇ ਅਭਿਰਾਮੁ ॥੩੪॥ ਧਰਿ ਚਿਤ ਚਾਵ ਕਰਹਿਂ ਬਿਵਹਾਰ। ਗੁਰ ਘਰ ਤੇ ਲਹਿਂ ਦਰਬ ਉਦਾਰ[4] । ਖਾਟਹਿਂ ਲਾਭ ਸੁਜਸੁ ਕੌ ਕਹੈਂ । 'ਧੰਨ ਗੁਰੂ ਸਮਰਥ ਬਡ ਅਹੈਂ' ॥ ੩੫ ॥ ਪੋਸ਼ਸ਼ ਬਰਨ ਬਰਨ ਕੇ ਅੰਬਰ।ਬਨਿਵਾਵਹਿਂ ਲੈ ਬ੍ਰਿੰਦ ਪਟੰਬਰ। ਗੁਰ ਕੋ ਮਾਤੁਲ ਨਾਮ ਕ੍ਰਿਪਾਲ । ਕਾਰ ਕਰਾਵਤਿ ਸਕਲ ਸੰਭਾਲਿ ॥ ੩੬ ॥ ਪੁਰਿ ਗ੍ਰਾਮਨ ਕੇ ਮਨੁਜ ਨਿਹਾਰੇ† । ਬੈਠੇ ਬ੍ਰਿੰਦ ਕਰਤਿ ਸਭਿ ਕਾਰੇ। ਰੰਗਰੇਜ[5]

---

[1]ਪ੍ਰਸੰਨਤਾ ਧਾਰ ਕੇ। [2]ਇਸਤ੍ਰੀਆਂ ਅਨੰਦ ਨੂੰ ਪਾਕੇ। [3]ਹੱਥ ਦੀਆਂ ਤਾਲੀਆਂ (ਗਿੱਧਾ)। [4]ਬਹੁਤਾ। [5]ਲਿਲਾਰੀ। *ਪਾ –ਲਵਪੁਰ ਹੀ ਵਿਖੈ। †ਪਾ:–ਸੀਮਨਹਾਰੇ ।

ਗਨ ਰੰਗਤਿ ਚੀਰ। ਸਭਿ ਬਿਧਿ ਕੇ ਨਰ ਕੀ ਬਡ ਭੀਰ ॥ ੩੭ ॥ ਜ਼ੀਨ ਤੁਰੰਗਨਿ ਬਨਹਿੰ ਬਿਸਾਲਾ। ਮਖਮਲ ਜ਼ਰੀ ਬਨਾਤੀ ਜਾਲਾ। ਅਨਿਕ ਕਾਰਖਾਨੇ ਪੁਰ ਹੋਏ।ਲੈਨਿ ਦੇਨਿ ਠਾਨਤਿ ਸਭਿ ਕੋਏ॥੩੮॥ਬ੍ਰਿੰਦ ਸੁਨਾਰ[1] ਬਿਕ੍ਰੂਖਨ ਘਰੈਂ। ਚਾਂਦੀ ਚਾਮੀਕਰ ਕੇ ਕਰੈਂ। ਤੰਬੂ ਪੁੰਜ ਕਨਾਤ ਬਨਾਤੀ। ਚੋਬ ਕਲਸ ਕੰਚਨ ਬਹੁ ਭਾਂਤੀ ॥ ੩੯ ॥ ਆਤਸ਼ਬਾਜੀ ਬਹੁ ਬਨਵਾਈ। ਗਨ ਬਾਜੀਨ ਬਰੂਦ ਮਿਲਾਈ[2]।ਦੇਵ ਦੇਵਣੀ, ਚਾਦਰ ਚਾਰੁ।ਚਰਖੀ ਪੁੰਜ, ਮਤਾਬੀ, ਝਾਰ[3]॥ ੪੦ ॥ ਕੌਨ ਕੌਨ ਗਿਨੀਅਹਿ ਪੁਰਿ ਸਾਰੇ।ਨਰ ਨਾਰਿਨ ਕੀ ਭੀਰ ਉਦਾਰੇ । ਅਸ ਰੌਣਕ ਇਕ ਮਾਸ ਮਝਾਰੀ। ਗੁਨ ਬਚ ਤੇ ਹੈ ਗੀ ਇਕ ਬਾਰੀ॥੪੧॥ ਬਾਜੇ ਬਜਹਿੰ ਗਾਇਬੋ ਕਰੈਂ।ਜਹਿੰ ਕਹਿੰ ਮਿਲਿ ਮਿਲਿ ਮੁਦ ਉਰ ਧਰੈਂ। ਪਹੁੰਚਨੋ ਦਿਵਸ ਬਰਾਹ ਕੋ ਆਇ। ਨਿਤ ਪ੍ਰਤਿ ਉਤਸਵ ਮਾਤ ਕਰਾਇ ॥੪੨॥ ਢੋਲਕ, ਟਲਕਾ, ਘੁੰਘਰੂ, ਤਾਲੀ।ਗਾਵਹਿੰ ਨਾਚਹਿੰ ਲੇਤਿ ਭੁਵਾਲੀ। ਨਿਸ ਬਾਸੁਰ ਮਹਿੰ ਕੌਤਕ ਹੋਤਿ। ਦੇਖਹਿੰ ਨਰ ਤ੍ਰਿਯ ਮੋਦ ਉਦੋਤਿ ॥ ੪੩ ॥ ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਬਰਾਹ' ਪ੍ਰਸੰਗ ਬਰਨਨੰ ਨਾਮ ਏਕਾਦਸ਼ਮੋ ਅੰਸੂ ॥ ੧੧ ॥

੧੨. [ਬਰਾਤ ਦੀ ਚੜ੍ਹਾਈ]।

ਦੋਹਰਾ ॥ ਦਿਵਸ ਬਰਾਹ ਕੋ ਆਇਗੋ ਤਮਾਰੀ ਸਕਲ ਕਰਾਇ । ਸਾਜੀ ਸਕਲ ਬਰਾਤ ਤਬਿ ਦੇ ਪੋਸ਼ਿਸ਼ ਸਿਰੁਪਾਇ ॥੧॥ਪਾਧੜੀ ਛੰਦ॥ ਸ਼੍ਰੀ ਗੁਜਰੀ ਰਿਦ ਅਨੰਦ ਧਾਰਿ। ਸਤਿਗੁਰੂ ਪੁੱਤ੍ਰ ਕੋ ਢਿਗ ਹਕਾਰਿ। ਚੰਦਨ ਸੁ ਚਾਰੁ ਚੌਕੀ ਛਸਾਇ। ਬਿਚ ਅਜਰ ਮਹਿੰਦ[4] ਦੀਨੇ ਬਿਠਾਇ ॥੨॥ ਬਰ ਨਾਰਿ ਸੁਹਾਗਣ ਗੀਤ ਗਾਇੰ। ਚਹੁੰਦਿਸ਼ਿਨਿ ਆਨਿ ਪਰਵਾਰ ਪਾਇ[5]।ਮਰਦਨਿ ਕਰੈਂਤਿ ਬਟਣਾ ਸ਼ਰੀਰ। ਜਿਸ ਮੈਂ ਸੁਗੰਧਿ ਮਹਿਕਤਿ ਗਹੀਰ[6] ॥੩॥ ਸਭਿ ਅੰਗ ਰੁਚਿਰ ਮਰਦਨੋ ਬਨਾਇ। ਭੁਜਦੰਡ ਗਹੇ ਗਜ ਸੁੰਡ ਭਾਇ[7]। ਪੁਨ ਲਯਾਇ ਨੀਰ ਨੀਕੋ ਸ਼ਨਾਨ। ਮੁਖ ਚੰਦ ਪਖਾਰਨੋ ਰੁਚਿਰ ਠਾਨਿ॥੪॥ਪਟ ਪੀਤ ਪਹਿਰ ਕਰਿ ਸਕਲ ਅੰਗ। [8]ਕਰ ਬੰਧਿ ਕੰਗਣਾ ਸਗਨ ਸੰਗ। ਸ਼ੁਭ ਬਸਤ੍ਰ ਬਿਕ੍ਰੂਖਨ ਚਾਰੁ ਡਾਰਿ[9]। ਸਿਰਪੇਚ[10] ਸੀਸ ਪਰ ਦੁਤਿ ਉਦਾਰ ॥੫॥

---

[1]ਸੁਨਿਆਰੇ। [2]ਭਾਵ ਆਤਸ਼ਬਾਜੀ ਦੇ ਘੋੜਿਆਂ ਵਿਚ ਬਾਰੂਦ ਭਰਨ ਤੋਂ ਹੈ ਦੇਖੋ ਅੰਸ ੧੩ ਅੰਕ ੩੫। [3]ਸਭ ਆਤਸ਼ ਬਾਜ਼ੀਆਂ ਦੇ ਨਾਮ ਹਨ। [4]ਵੇਹੜੇ ਵਡੇ ਵਿਚ। [5]ਘੇਰਾ ਪਾਕੇ। [6]ਬਹੁਤ। [7]ਹਾਥੀ ਦੀ ਸੁੰਡ ਵਰਗੇ ਭੁਜਦੰਡੇ ਫੜਕੇ (ਵੱਟਣਾ ਮੱਲਿਆ)। [8]ਹਥ। [9]ਪਾ ਕੇ। [10]ਪੱਗ, ਦਸਤਾਰ, ਚੀਰਾ [ਫਾ:, ਸਰਪੇਚ]।

ਤਿਸ ਉਪਰ ਜਿਗਾ ਬਹੁ ਚਮਕਵੰਤਿ। ਮੁਕਤਾ ਸੁ ਗੋਲ ਹੀਰਨਿ ਜਰੰਤਿ[੧]।
ਸਬਜ਼ੇ ਬਿਲੰਦ ਸਬਿ ਜੋ ਸੁਹਾਇ। ਲਰਕੰਤਿ ਪੰਕਤੀ ਦੁਤਿ ਬਨਾਇ[੨]॥੬॥
ਕਲਗੀ ਉਤੰਗ ਜਿਸ ਜਗਤਿ ਜੋਤਿ[੩]। ਮੁਕਤਾਨ ਗੁੱਛ, ਹੀਰਨ ਉਦੋਤਿ[੪]।
ਮੁਖ ਮੰਡਲ ਚੰਦ ਮਨਿੰਦ ਚਾਰੁ। ਬਿਚ ਸੁਧਾ ਬਾਕ[੫] ਮਾਧੁਰ ਅਪਾਰ ॥੭॥
ਕੁੰਡਲ ਸੁ ਗੋਲ ਡੋਲਹਿੰ ਕਪੋਲ[੬]। ਸ਼ੋਭਤਿ ਅਮੋਲ ਉਪਮਾ ਅਤੋਲ।ਮੁਕ-
ਤਾਨ ਮਾਲ ਗਲ਼ ਮੈਂ ਬਿਸਾਲ। ਭੁਜਦੰਡਨ ਅੰਗਦ ਦੁਤਿ ਉਜਾਲ[੭] ॥੮॥
ਹਾਟਕ ਜੜਾਵ ਕਰ ਕਟਕ ਪਾਇ[੮]। ਛਬਿ ਛਾਪ ਛਲਾਯਨ ਸੂੱਛ ਛਾਇ।
ਕਰਬੰਧਨੋ ਕੰਛਨਾ ਸ਼ੋਭ ਦੇਤਿ।ਪਟ ਪੀਤ ਪਹਿਰਿ ਦੁਤਿ ਪਰਮ ਲੇਤਿ[੯]॥੯॥
ਦੋਹਰਾ॥[੧੦]ਜ਼ੇਵਰ ਜੋ ਵਰ ਜ਼ੇਬ ਜਿਨ ਜਬਰ ਜਵਾਹਰ ਜੋਤਿ।ਜਰੇ ਜਰਾਇਨ
ਜਾਂਬੁਨਦ ਪਹਿਰੇ ਸ਼ੋਭ ਉਦੋਤਿ[੧੦] ॥ ੧੦ ॥ ਪਾਧੜੀ ਛੰਦ ॥ ਝੁਲਿਯੰਤ ਛੱਤ੍ਰ
ਸਿਰ ਪਰ* ਫਿਰਾਇ। ਢੁਰਿਯੰਤ ਚਮਰ ਚਾਰੂ ਚਲਾਇ[੧੧]। ਜਿਮ ਇੰਦ੍ਰ
ਸਚੀ[੧੨]ਕੋ ਬਨਾਹ ਹੋਤ।ਤਨ ਕੋ ਸ਼ਿੰਗਾਰ ਦੁਤਿ ਪਰਮ ਦੋਤ॥੧੧॥ਗੁਜਰੀ
ਬਿਲੋਕਿਨਿਜਨੰਦ ਚੰਦ[੧੩]॥ਚਿਤ ਮਹਿੰ ਅਨੰਦ ਅਧਿਕਨੋ ਬਿਲੰਦ।[੧੪]ਤ੍ਰੀਯ
ਤਰੁਨ, ਗੌਰ ਤਨ, ਬਸਨ ਝੀਨ। ਗਨ ਅਲੰਕਾਰ ਧਰਿ ਹੇਮ ਭੀਨ[੧੪] ॥
੧੨ ॥ ਬਹੁ ਬਾਰ ਬਾਰ ਗਾਵੰਤਿ ਗੀਤ। ਜਿਨ ਕੰਠ ਕੋਕਲਾ ਮੁਦਤਿ ਚੀਤ।
ਬਲਿਹਾਰ ਹੋਤਿ ਪਿਖਿ ਗੁਰ ਸਰੂਪ। ਉਮਕੰਤਿ ਹੀਯ ਲਖਿ ਕਰਿ ਅਨੂਪ ॥
੧੩ ॥ ਕੁਲ ਰੀਤਿ ਕੀਨਿ ਗੁਰ ਵਹਿਰ ਆਇ। ਚਿਰ ਭਏ ਪੌਰ ਸੁੰਦਰ
ਸੁਹਾਇ। ਤਬਿ ਹਨੇ ਡੰਕ ਧੌਂਸਾ ਧੁੰਕਾਰ। ਡਫ ਪਣਵ, ਪਟਹਿ ਧੁਨਿ ਭੀ
ਉਦਾਰ ॥ ੧੪ ॥ ਤੁਰਹੀ, ਨਫੀਰ,ਛੈਣੇ ਬਜੰਤਿ। ਗਨ ਢੋਲ ਬੰਸਰੀ ਰਵ[੧੫]

---

[੧]ਤੇ ਹੀਰਿਆਂ ਨਾਲ ਜੜੀ ਹੋਈ। [੨]ਵਡੇ ਵਡੇ ਪੰਨੇ (ਐਸੇ) ਸੁਹਣੇ ਸਨ ਕਿ ਓਹ ਸਾਰੇ ਕਤਾਰ ਬੰਨ੍ਹਵੀਂ ਸੁੰਦਰਤਾ ਨਾਲ ਲਟਕ ਰਹੇ ਸਨ। [੩]ਪ੍ਰਕਾਸ਼ਦੀ ਹੈ। [੪]ਚਮਕ ਰਹੇ ਹਨ। [੫]ਅੰਮ੍ਰਿਤ ਰੂਪੀ ਵਾਕ। [੬]ਗੱਲ੍ਹਾਂ (ਉੱਪਰ)। [੭]ਡੋਲਿਆਂ ਵਿਚ ਬਹੁਟਿਆਂ ਦੀ ਸੁੰਦਰਤਾ ਪ੍ਰਕਾਸ਼ਦੀ ਹੈ। [੮]ਸੋਨੇ ਦੇ ਜੜਾਊ ਕੜੇ ਹੱਥ ਵਿਚ ਪਹਿਨੇ ਹੋਏ। [੯]ਭਾਵੀ ਖ਼ੂਬਸੂਰਤੀ ਲੈ ਰਹੇ ਹਨ। [੧੦]ਗਹਿਣੇ ਜਿਨ੍ਹਾਂ ਦੀ ਜ਼ੇਬਾਇਸ਼ (ਸ਼ੋਭਾ) ਸ਼ੋਸ਼ਟ ਹੈ, ਜਿਨ੍ਹਾਂ ਵਿਚ ਜਵਾਹਰਾਂ ਦੀ ਜੋਤੀ ਜੋਰਾਵਰ ਹੈ(ਭਾਵ ਵਧੇਰੇ ਚਮਕ ਵਾਲੀ ਹੈ) (ਅਤੇ ਜੋ) ਸੋਨੇ ਦੀ ਜੜਤ ਵਿਚ ਜੜੇ ਹੋਏ ਹਨ, (ਜਿਨ੍ਹਾਂ ਦੇ) ਪਹਿਰਨ ਨਾਲ ਸ਼ੋਭਾ ਉਦੇ ਹੁੰਦੀ ਹੈ। [੧੧]ਸੁਹਣਾ ਚਲਦਾ ਹੋਇਆ। [੧੨]ਇੰਦ੍ਰਾਣੀ। [੧੩]ਚੰਦ ਵਰਗਾ ਪੁੱਤ੍ਰ। [੧੪]ਨ੍ਰੀਮਤਾਂ ਜਵਾਨ ਤੇ ਗੋਰੇ ਸਰੀਰ ਵਾਲੀਆਂ ਮਹੀਨ ਬਸਤ੍ਰਾਂ ਵਾਲੀਆਂ, ਬਹੁਤੇ ਗਹਿਣੇ ਵਾਲੀਆਂ ਮਾਨੋ ਸੋਨੇ ਨਾਲ ਮੜ੍ਹੀਆਂ ਹੋਈਆਂ। [੧੫]ਆਵਾਜ਼, ਸ਼ਬਦ। *ਪਾ:—ਫਿਰ ਫਿਰ।

ਉਠੰਤਿ। ਸਭਿ ਅੱਗੂ ਚਲੇ ਬਾਜਤਿ ਨਿਸ਼ਾਨ[1]। ਕੁਛ ਕਹੀ ਬਾਤ ਸੁਨੀਏਂ ਨ ਕਾਨ[2] ॥ ੧੫॥ ਪਸ਼ਚਾਤ ਨਾਗਰੀ ਗਾਇ ਗਾਛ[3]। ਬਿਸਤਿਰਤ ਆਂਖ ਪੈਨੇ ਕਟਾਛ[4]। ਹਿਤ ਬ੍ਰਾਤ ਚਢਾਵਨਿ ਚਲਤਿ ਸੰਗ। ਗਨ ਅਲੰਕਾਰ ਛਣਕੰਤਿ ਅੰਗ ॥੧੬॥ ਬਹੁ ਬਰਨ ਚੂਨਰੀ ਛੋਰਦਾਰ[5]। ਕੋ ਜ਼ਰੀਦਾਰ ਕੋ ਕੋਰਦਾਰ*। ਮੁਸਕਾਤ ਮੰਦ ਦਿਖੀਅੰਤਿ ਦੰਤ। ਬਿਚ ਲਾਲ-ਅਧਰ ਕੋ ਇਮ ਸ਼ੁਭੰਤਿ ॥ ੧੭ ॥ ਸੰਪਟ ਪ੍ਰਵਾਲ ਦੁਤਿ ਲਾਲਵੰਤਿ[6]। ਬਿਚ ਬੀਚ ਬੀਜਰੀ†ਗਾਡਿਯੰਤ[7]।ਬੜਵਾ ਅਰੂਢਿ ਗੁਰ ਅੱਗੂ ਚਾਲਿ।ਮੁਕਤਾਨ ਸੇਹਰਾ ਹੇਮ ਭਾਲ[8] ॥ ੧੮॥ ਫਿਰਿਯੰਤਿ ਛੜੂ ਫੁਰਿਯੰਤਿ ਚੌਰ।ਬਜਿਯੰਤਿ ਬਾਜ[9], ਪਰਿਯੰਤਿ ਰੌਰ।ਘਰ ਪੌਰ ਪੌਰ ਪਰ ਨਰਨਿ ਭੀਰ।ਕੌਤਕ ਬਿਲੋਕਿ ਲੋਭਤਿ ਸਰੀਰ ॥ ੧੯ ॥ ਸਭਿ ਸਜਿ ਬਰਾਤ ਸੁਧਿ ਪਾਇ ਆਇ। ਵਾਹਨ ਪਲਾਇ ਕੋਤਿਕ ਕੁਦਾਇ।ਸ਼ੁਭ ਸਜਤਿ ਜ਼ੀਨ ਸੁੰਦਰ ਤੁਰੰਗ। ਸਭਿ ਕਰੇ ਏਕ ਸਮ ਲਾਲ ਰੰਗ ॥ ੨੦ ॥ ਵਾਹਨ ਅਨੇਕ ਨਿਕਸੰਤਿ ਚਾਰੁ। ਸੜੰਦਨ ਸੁਰੰਗ ਜ਼ਰਿ ਕੋ ਉਛਾਰ[10]। ਕਿਸਹੂੰ ਤੁਰੰਗ, ਕਿਸ ਬ੍ਰਿਖਭ ਜੋਰਿ[11]। ਜਿਨ ਕੋਰਿ ਪੁਸ਼ਟ ਤਨ ਮਹਿਦ ਜੋਰ[12] ॥੨੧॥ ਘੰਟੇ ਠਣੰਕ, ਘੁੰਘਰ ਛਣੰਕ। ਪ੍ਰੇਰਕ ਸ਼ਬੱਦ[13]ਤੋਰਤਿ ਨਿਸ਼ੰਕ।ਬਹੁ ਬਹਿਲ ਬੋਗ ਤੇ ਬਲਬਿਲੰਦ।ਸੁੰਦਰਸਿੰਗਾਰ ਪਿਖਿ ਦੇ ਅਨੰਦ॥੨੨॥ ਇਕਸਾਰ ਲਾਲ ਸਭਿ ਪਰ ਉਛਾਰ। ਪਟ ਪਹਿਰਿ ਰੁਚਿਰ ਭੂਖਨ ਸੁਧਾਰਿ। ਸਭਿ ਬਨੇ ਛੈਲ ਛਬਿ ਤੇ ਸੁਹਾਇ। ਤਬਿ ਪੰਚ ਭ੍ਰਾਤ ਤਹਿੰ ਆਇ ਧਾਇ॥੨੩॥ਚਢਿ ਚਪਲ ਚਾਲ ਬਾਜੀ ਕੁਦਾਇ। ਜਿਨ ਜ਼ੀਨ ਰਜਤ ਅਰੁ ਰੁਕਮ ਲਾਇ[14]। ਤਿਨ ਨਾਮ ਸ਼ਾਹ ਮੰਗੋ ਭਿਰਾਮ।ਅਰੁ ਮਾਹਰੀਚੰਦ,ਸੁ ਰੰਗ ਰਾਮ॥੨੪॥ਪੁਨ ਜੀਤ ਮੱਲ,ਗਾਜ਼ੀ[15] ਗੁਲਾਬ। ਗੁਰ

---

[1]ਧੌਂਸੇ। [2]ਕੰਨੀ ਸੁਣਾਈ ਨਹੀਂ ਦਿੰਦੀ। [3]ਪਿੱਛੇ ਇਸਤ੍ਰੀਆਂ ਗਾਂਉਂਦੀਆਂ ਜਾ ਰਹੀਆਂ ਹਨ। [4]ਚੌੜੀਆਂ ਅੱਖਾਂ ਤੇ ਤਿੱਖੇ ਮਟਕਾਰੇ ਵਾਲੀਆਂ। [5]ਪੱਲਿਆਂ ਵਾਲੀਆਂ। [6](ਜਿਵੇਂ) ਗੁਲੀਆਂ ਦੇ ਡਬੇ ਦੀ ਲਾਲ ਰੰਗ ਵਾਲੀ ਸ਼ੋਭਾ ਹੋਵੇ। [7]ਤੇ ਵਿੱਚੋ ਵਿਚ ਬਿਜਲੀ ਗਡੀ ਹੋਈ ਹੋਵੇ (ਇਕੁਰ ਦੰਦ ਸ਼ੋਭ ਰਹੇ ਹਨ)। [8]ਮੱਥੇ ਤੇ ਸੇਹਰਾ ਮੋਤੀਆਂ ਤੇ ਸੋਨੇ (ਦੀਆਂ ਤਾਰਾਂ) ਦਾ। [9]ਬਾਜੇ ਵਜਦੇ ਹਨ। [10]ਜ਼ਰੀ ਦੇ (ਕੰਮ ਵਾਲੇ) ਉਛਾੜ (ਵਾਲੇ)। [11]ਜੋੜੇ ਹਨ। [12]ਜਿਨ੍ਹਾਂ ਦੇ ਤਨ ਮੋਟੇ ਤੇ ਬੜੇ ਬਲ ਵਾਲੇ ਹਨ। [13]ਰਥਵਾਹੀ ਅਵਾਜ਼ ਦੇਕੇ। [14]ਚਾਂਦੀ ਤੇ ਸੋਨਾ ਲੱਗਾ ਹੈ। [15]ਸੂਰਮਾ, ਧਰਮੀ ਜੋਧਾ। [ਅ:, ਗਾਜ਼ੀ]।

*ਪਾ:--ਸ਼ੁਭ ਕਰੀ ਜ਼ਰੀ ਕੋ ਕੋਰਦਾਰ।

†ਪਾਠਾਂਤ੍ਰ–ਬਿਚ ਬੀਜ ਬੀਜਰੀ–ਬੀ ਦੱਸੀਦਾ ਹੈ।

ਨਿਕਟ ਆਇ ਪਹੁੰਚੇ ਸ਼ਿਤਾਬ। ਦਿਜ ਦਯਾਰਾਮ ਬਸਤ੍ਰਨਿ ਸਜਾਇ। ਧਰਿ ਖੜਗ ਸਿਪਰ ਹਯ ਕੋ ਧਵਾਇ ॥ ੨੫ ॥ ਸ਼ੁਭ ਸੁਰਜਮਲ ਕੇ ਪੌਤ੍ਰ ਦੋਇ। ਅਸੁ ਪੈ ਅਰੂਢਿ ਸ਼ੁਭ ਬੇਸ ਹੋਇ। ਬੇਦੀਨ ਬੀਸ ਸਮੈਦਨ ਸੁਧਾਰਿ। ਤੇਹਣ ਸਮੂਹ ਤਿਮ ਅਨੰਦ ਧਾਰਿ ॥ ੨੬ ॥ ਭੱਲੇ ਚਢੇ ਸਜਿ ਜਾਨੁ ਸੋਹਿ[1]। ਰਥ ਬਹਿਲ ਬਹੁਰ ਕੈ ਹਯ ਅਰੋਹਿ[2]। ਦੇਸ਼ਨਿ ਬਿਦੇਸ਼ ਬ੍ਰਿੰਦੈ ਮਸੈਦ। ਤਨ ਬਸਨ ਬਿਭੂਖਨ ਸਜਿ ਬਿਲੈਦ ॥੨੭॥ ਜਿਨ ਬਿਧੈ ਮੁੰਖਿ ਬਹੁ ਰਾਮਕੌਰ। ਬ੍ਰਿਧ ਬੈਸ ਜਾਨੀਯਤਿ ਸਕਲ ਠੌਰ। ਗਿਨੀਏ ਕਿਤੇਕ ਬਹੁ ਚਢਿ ਬਰਾਤ। ਬਡ ਭਯੋ ਸ਼ਬਦ ਸਭਿ ਪੰਥ ਜਾਤਿ ॥੨੮॥ ਛੁੱਟੇ ਨਿਸ਼ਾਨ ਢਰਰੇ ਮਹਾਨ।ਬਹੁ ਬਰਨ ਬਰਨ ਕੇ ਸ਼ੋਭਵਾਨ। ਪਸ਼ਚਾਤ ਤਿਨਹੁੰ ਬਾਜੇ ਬਜੰਤ। ਬਡ ਕਰਤਿ ਕੁਲਾਹਲ ਪਗ ਚਲੰਤਿ ॥ ੨੯ ॥ ਦੂਲੋ ਸੁਹਾਇ ਤਿਨ ਕੋ ਪਿਛਾਰ।ਸਿਰ ਛਤ੍ਰ ਚਮਰ ਢੁਰ ਬਾਰਿ ਬਾਰਿ। ਨਰ ਨਾਰਿ ਪਿਖੈਂ ਥਿਰ ਹੋਇ ਹੋਇ। ਉਰ ਅਧਿਕ ਮੁਦਤਿ ਬਰ ਜੋਇ ਜੋਇ[3]॥੩੦॥ ਸ਼੍ਰੀ ਗੁਜਰੀ ਸਹਿਤ ਸਮੂਹ ਤ੍ਰੀਯ।ਕਰਿ ਬਿਦਾ ਬਰਾਤ ਅਨੰਦ ਹੀਯ। ਗਮਨੀ ਨਿਕੇਤ ਗਾਵੰਤਿ ਗੀਤ। ਸੁਤ ਕੋ ਪ੍ਰਭਾਵ ਬਡ ਜਾਨਿ ਚੀਤ ॥੩੧॥ ਸ੍ਰੈਯਾ ॥ ਦੁੰਦਭਿ ਦੀਰਘ ਧੌਂਸ[4] ਬਜੈਂ ਚਢਿ ਵਾਹਿਨ ਚਾਰੁ ਮਿਲੈਂ[5] ਸਭਿ ਚਾਲੇ। ਕੇਤਿਕ ਸਮੈਦਨ ਜਾਤਿ ਪਲਾਵਤਿ,ਕੇਤਿਕ ਬਾਜ[6]ਕੁਦਾਇੰ ਬਿਸਾਲੇ। ਕੇਤਿਕ ਬੈਲਨਿ ਕੀ ਬਹਿਲੇਂ ਬਹੁ ਦੌਰਤਿ ਹੈਂ ਤਨ ਪ੍ਰਾਕ੍ਰਮ ਵਾਲੇ[7]। ਘੁੰਘਰ ਕੀ ਛਨਕਾਰ ਮਹਾਂ ਧੁਨਿ ਬਾਦਿਤ ਕੀ[8] ਮਿਲਿਕੈ ਤਿਸ ਨਾਲੇ ॥ ੩੨ ॥ ਪਾਧੜੀ ਛੰਦ ॥ ਗਮਨੀ ਬਰਾਤ ਬਡ ਧੂਮ ਧਾਮ। ਬਡ ਉਠੀ ਧੂਰ, ਰਹਿ ਦਿਵਸ ਜਾਮ[9]। ਲਵਪੁਰੀ ਜਾਇ ਪਹੁੰਚੇ ਸੁ ਪਾਸ। ਥਿਰ ਬ੍ਰਿੰਦ ਨਾਰਿ ਨਰ ਪਿਖਨਿ ਆਸ॥੩੩॥ਇਕ ਦਿਸ਼ਾ ਬਜਤਿ ਬਾਜੇ ਉਦਾਰ।ਇਕ ਦਿਸ਼ਾ ਗੀਤ ਗਨ ਗਾਇ ਨਾਰਿ।ਛਣ-ਕਾਰ ਰਥਨਿ ਮਗ ਅਧਿਕ ਹੋਇ। ਇਕ ਦਿਸ਼ਾ ਕੁਦਾਵਤਿ ਹਯਨਿ ਕੋਇ ॥੩੪॥ ਬਡ ਸ਼ਬਦ ਭਯੋ ਚੱਕ੍ਰਨਿ[10] ਗੰਭੀਰ। ਜਿਮ ਚਢੋ ਗਰਜ ਨੀਰਧ ਸੁ ਨੀਰ[11]।ਨਰਬ੍ਰਿੰਦ ਕੁਲਾਹਲ ਬਹੁਕਰੰਤਿ।ਹੁਇ ਹਯਨਿ ਹਿਰੇਖਾ ਰਵ[12]

---

[1]ਸਵਾਰੀਆਂ ਤੇ ਸ਼ੋਭੇ। [2]ਸਵਾਰ ਹੋਏ। [3]ਵਰ ਨੂੰ ਦੇਖ ਦੇਖ ਕੇ। [4]ਧੌਂਸੇ। [5]ਮਿਲ ਕੇ। [6]ਘੋੜੇ। [7]ਬਲਵਾਨ ਸਰੀਰ ਵਾਲੇ ਬੈਲਾਂ ਦੀਆਂ ਬਹਿਲਾਂ ਦੌੜਦੀਆਂ ਹਨ। [8]ਵਾਜਿਆਂ ਦੀਆਂ ਸੁਰਾਂ। [9]ਪਹਿਰ ਦਿਨ ਰਹੇ। [10]ਪਹੀਆਂ ਦਾ। [11]ਸਮੁੰਦਰ ਦਾ ਪਾਣੀ। [12]ਹਿਣਕਾਰ ਦਾ ਸ਼ਬਦ ਉਠਦਾ ਹੈ।

ਉਠੰਤਿ ॥ ੩੫ ॥ ਸ਼ੁਤਰਨ ਊਪਰ ਸੁਥਰੀ[1] ਬਜੰਤਿ।ਕੁਛ ਕਹੀ ਬਾਤ ਕਿਸ ਨਹਿ ਸੁਨੰਤਿ। ਗੁਰ ਪੁਰੀ ਛੋਟ, ਉਤਸਵ ਬਿਸਾਲ । ਜਨੁ ਬਿਚ ਨ ਮੇਘ ਬਾਹਰ ਉਛਾਲ[2]॥ ੩੬ ॥ ਗਨ ਆਇਂ ਜੁ ਮੰਗਤ ਊਚ ਨੀਚ। ਸਭਿ ਲਹੈਂ ਦਰਬ ਹੁਇਂ ਊਚ ਨੀਚ[3]। ਬਹੁ ਕਰਤਿ ਸੁਜਸੁ ਗੁਰ ਦਾਨ ਪਾਇ। 'ਸਭਿ ਜਗਤ ਮਾਂਹਿ ਇਨ ਸਮ ਨ ਕਾਇ*[4] ॥ ੩੭ ॥ ਹਰਿ ਜਸ ਸਸੁਰ ਗੁਰ ਬੁੱਧਿਵਾਨ[5]। ਸੁਧਿ ਲਹੀ ਬ੍ਰਾਤ ਆਗਮ ਮਹਾਨ। ਕਰਿ ਕੈ ਇਕੱਤ੍ਰ ਅਪਨੇ ਸੁ ਭ੍ਰਾਤ। ਸਭਿ ਲੀਨਿ ਵਸਤੁ ਜੋ ਚਹਿਯ ਜਾਤਿ[6] ॥ ੩੮ ॥ ਖੱਤ੍ਰੀਨ ਮੇਲ ਠਾਨਯੋ ਬਿਸਾਲ।ਬਿਵਹਾਰੁ ਜ਼ਾਸ਼ਾਤ[7] ਸਮਾਨੇ ਸੰਭਾਲ।ਗੁਰੁ ਹਿਤ ਅਕੋਰ ਲੇ ਚੀਰ ਚਾਰੁ। ਸਜਿ ਰਜਤ ਜ਼ੀਨ ਬਾਜੀਨ ਚਾਰੁ[8] ॥ ੩੯ ॥ ਦੋਹਰਾ ॥ ਥਾਤੀ ਭਰਿ ਕਰਿ ਦਰਬ ਕੀ ਵਸਤੁ ਅਪਰੁ ਸੰਭਾਰਿ।ਚਲੇ ਹੋਤੁ ਸਨਮਾਨ ਕੋ ਗੁਰ ਸ਼ਰਧਾ ਉਰ ਧਾਰਿ ॥੪੦॥ ਗੁਰ ਲਵਪੁਰਿ ਨਰ ਨਾਰਿ ਉਰ ਹਰਖਤਿ ਚਿਤ ਸਮੁਦਾਇ। ਧਰਤਿ ਬ੍ਰਾਤ ਪਰਤੀਖਣਾ ਦੂਲਹੁ ਦੇਖਨਿ ਚਾਇ ॥ ੪੧ ॥ ਸੰਗਤਿ ਬਹੁ ਗੁਰ ਗ੍ਰਾਮ ਕੀ ਸਗਰੀ ਤਹੀਂ ਉਤਾਰਿ[9]।ਛਪਰਨਿ ਤੇ ਨਿਕਸੀ ਤਬਹਿ ਧੁਨਿ ਬਾਜਨ ਸ਼ੁਭ ਧਾਰਿ[10]† ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਬਜਾਹ' ਪ੍ਰਸੰਗ ਬਰਨਨੰ ਨਾਮ ਦ੍ਵਾਦਸ਼ਮੋ ਅੰਸੂ ॥ ੧੨ ॥

੧੩. [ਬਰਾਤ ਦਾ ਢੁਕਾਉ]।

ਦੋਹਰਾ ॥ ਇਤ ਤੇ ਸਹਿਤ ਬਰਾਤ ਗੁਰ ਲਵਪੁਰਿ ਤੇ ਅਧ ਕੋਸ । ਟਿਕੇ, ਸਕਲ ਤਮਾਰੀ ਕਰੀ ਨੇਗ ਲਾਗ ਕੇ ਜੋਸ[11] ॥ ੧ ॥ ਪਾਧੜੀ ਛੰਦ ॥ ਜੋ ਬ੍ਰਿਧ ਮਸੰਦ ਤਿਨ ਕੋ ਹਕਾਰਿ। ਧਨ ਦੀਨਿ ਤਿਨਹੁੰ ਥਾਤੀਨ ਡਾਰਿ[12]।'ਕਰਤੇ

[1]ਨਗਾਰੇ [ਸ਼ੁਤਰ=ਊਠ, ਜੋ ਵਾਜਾ ਊਠ ਉਤੇ ਧਰਕੇ ਵਜੇ ਸੋ ਸੁਤਰੀ, ਸੁਥਰੀ]। [2]ਮਾਨੋਂ (ਉਤਸਾਹ, ਵਿਚ ਸਮਾ ਨਹੀਂ ਸਕਦਾ ਉਸ ਨੂੰ ਬਾਹਰ ਉਛਾਲ ਦਿੰਦਾ ਹੈ। [3]ਨੀਵੇਂ ਤੋਂ ਉੱਚੇ ਹੋ ਜਾਂਦੇ ਹਨ। [4]ਗੁਰੂ ਜੀ ਦਾ ਬੁੱਧੀਮਾਨ ਸਹੁਰਾ ਹਰਜਸ। [5]ਜੋ ਨਾਲ ਜਾਣੀ ਚਾਹੀਦੀ ਸੀ। [6](ਵਿਆਹ ਦੇ) ਵਿਹਾਰ (ਦੇ) ਜਾਣੂ। [7]ਸੁਹਣੇ ਘੋੜੇ। [8]ਸ਼੍ਰੀ ਗੁਰੂ ਜੀ ਦੀ ਬਹੁਤੇ ਪਿੰਡਾਂ ਦੀ ਸੰਗਤਿ ਉਥੇ ਹੀ ਸਾਰੀ ਉਤਰੀ ਹੋਈ ਸੀ। ਪਰ ਸ਼ੁੱਧ ਪਾਠ–'ਪੁਰ ਗ੍ਰਾਮ' ਹੈ ਲਿਖਾਰੀ ਦੀ ਕਲਮ ਉਕਾਈ ਹੋਈ ਦਿੱਸਦੀ ਹੈ। [9]ਵਾਜਿਆਂ ਦੀ ਧੁਨਿ ਕੰਨੀ ਸੁਣਕੇ। [10]ਲਾਗੀਆਂ ਦੇ ਜੀ ਵਿਚ ਲਾਗ ਲੈਣ ਦਾ ਚਾਉ (=ਜੋਸ਼) ਸੀ। (ਅ) ਨੇਗ ਲਾਗਕੇ ਜੋ ਸ=ਲਾਗੀਆਂ ਦੇ ਲਾਗ ਜੋ ਸਨ ਉਹਨਾਂ ਦੇ ਦੇਣੇ ਦੀ ਤਮਾਰੀ ਕੀਤੀ। [11]ਥੈਲੀਆਂ ਵਿਚ ਪਾਕੇ।

*ਪਾ:–ਇਹ ਬਡੋ ਸਭਿਨਿ ਸਮ ਹੈ ਨ ਕਾਇ। †ਇਕ ਲਿਖਤੀ ਨੁਸਖੇ ਵਿਚ ਇਸ ਤੋਂ ਅਗੇ ਇਕ ਹੋਰ ਦੋਹਰਾ ਬੀ ਹੈ:–ਬ੍ਰਿੰਦ ਥਾਨ ਅਬਲਾ ਖਰੀ ਬਸਤ੍ਰ ਬਿਭੂਖਨ ਚਾਰੁ ॥ ਗਾਇਂ ਗੀਤ ਬਹੁ ਪ੍ਰੀਤਿ ਤੇ ਰੀਤਿ ਬਜਾਹ ਕੀ ਧਾਰਿ ॥

ਚਲੇਹੁ ਬਰਖਾ ਬਿਲੰਦ। ਜਿਮ ਮੋਘ ਉਨਵਿ ਬਰਖਾਇ ਬੁੰਦ[1] ॥੨॥ ਜਬਿ ਸੁਨੇ ਅਗਾਊ ਲੈਨਿ ਆਇ। ਧੁਨਿ ਉਠੀ ਅਧਿਕ ਬਾਦਿਤ ਬਜਾਇ। ਤਬਿ ਮਿਲਿਨਿ ਹੇਤੁ ਸਾਮੀਪ ਆਨਿ।ਮਾਤੁਲ ਕ੍ਰਿਪਾਲ ਇਤ ਸਾਵਧਾਨ॥੩॥ਛੂਟੇ ਨਿਸ਼ਾਨ ਅਗਵਾਨ ਜਾਤਿ। ਜਿਨ ਜ਼ਰੀ ਲਾਗ ਬਹੁ ਰੰਗ ਭਾਂਤਿ। ਦਹਿ ਦਿਸ਼ਿਨਿ ਮੇਲ ਇਸ ਰੀਤ ਕੀਨਿ।ਜਨੁ ਘੋਖ ਘੋਖ ਘਨ ਮਿਲਤਿ ਪੀਨ[2]॥੪॥ ਵਾਹਿਨ ਭਜਾਇ ਵਾਹਨ ਉਡਾਇ[3]।ਮਿਲਿ ਆਪ ਮਾਂਹਿ ਆਨੰਦ ਉਪਾਇ। ਜਨੁ ਨਦੀ ਹਰਖ ਕੀ ਉਮਡ ਦੋਇ।ਹੁਇ ਸੰਗਮ, ਅੰਗ ਉਮੰਗ ਸੋਇ[4]॥੫॥ ਗਨ ਵਸਤੁ ਅੱਗੂ ਗੁਰ ਕੇ ਟਿਕਾਇ। ਸਭਿ ਪਰੇ ਪਾਇ ਚਿਤ ਚਾਇ ਚਾਇ। ਬਹੁ ਬਿਨੈ ਭਨੀ ਸਭਿ ਹਾਥ ਬੰਦਿ।"ਹਮ ਅਲਪ ਲਘੂ, ਤੁਮ ਬਡ ਬਿਲੰਦ[5] ॥ ੬ ॥ ਨਿਜ ਦਾਸਿ ਜਾਨਿ ਪਤ ਲੇਹੁ ਰਾਖਿ । ਅਬਿ ਕ੍ਰਿਪਾ ਕਰੀ ਪੂਰਨ ਭਿਲਾਖ[6]।ਤਬਿ ਦਯਾਰਾਮ ਪ੍ਰੇਰਨੋ ਕ੍ਰਿਪਾਲ[7]।"ਗੁਰ ਸਸੁਰ ਸਾਥ ਮਿਲਿ ਮੁਦ ਬਿਸਾਲ[8]॥ ੭ ॥ ਸ਼ੁਭ ਬਸਤੂ, ਹਰਖ ਦੀਨਸਿ, ਤੁਰੰਗ।ਗਰ ਮਿਲੇ ਜੁਗਲ ਮਨ ਧਰਿ ਉਮੰਗ॥ ਸਨਮਾਨ ਜਾਨਿ ਗੁਰ ਤਿਨਹੁੰ ਕੇਰ। ਪਕਵਾਨ ਲੀਨਿ, ਦਿਯ ਬਾਂਟ ਫੇਰ ॥ ੮ ॥ ਸਭਿ ਜਥਾ ਜੋਗ ਕਰਿ ਤਿਨਹੁੰ ਸਾਥ। ਕਰਿਬੋ ਚੁਕਾਉ ਪੁਨ ਚਹਤਿ ਨਾਥ। ਤਬਿ ਚਲੇ ਪੁਰੀ ਕੇ ਸਮੁਖ ਹੋਇ। ਨਰ ਮਿਲੇ ਹਜ਼ਾਰਹੁੰ ਦਿਸ਼ਿਨਿ ਦੋਇ॥੯॥ਬਰਖੰਨ ਲਗੇ ਧਨ ਏਕਸਾਰ।ਜਨੁ ਉਨਵਿ ਜਲਧ ਜਲ ਜਲਦ ਡਾਰ[9]। ਗਨ ਬਜਤਿ ਬਾਜ ਭਈ ਧੂਮਧਾਮ।ਬਡ ਉਠੀ ਧੂਲ ਲਿਧ ਛਾਦ ਧਾਮ॥੧੦॥ਚਢਿ ਕੈ ਉਤੰਗ[10]ਨਰ ਨਾਰਿ ਹੇਰਿ।ਕਹਿਂ ਬਚ "ਬਰਾਤ ਆਈ ਬਡੇਰ। ਕਰਿ[10] ਰੈਕ ਤ੍ਰਿਪਤ ਧਨ ਕੋ ਬੁਖਾਇ[11]। ਤਿਹ ਸਦਨ ਪੌਰ ਲਗਿ ਸਕਲ ਜਾਇ ॥ ੧੧ ॥ ਸਭਿ ਹਟੇ ਬਹੁਰ ਜਨਵਾਸ ਥਾਨ[11]।ਗੁਰੁ ਕਰੇ ਖਰੇ ਜਹਿਂ ਪੌਰਜਾਨ[12]।ਗਨਨਾਰਿ ਆਰਤੀ ਹਾਥ ਧਾਰਿ। ਬਹੁ ਗਾਇਂ ਗੀਤ ਕਰਿ ਕਰਿ ਸਿੰਗਾਰ॥ ੧੨ ॥ ਬੜਵਾ ਸੁ ਤਮਾਗਿ ਉਤਰੇ ਅਲੋਇ[13]। ਚੌਕੀ ਡਸਾਇ ਤਿਸ ਪਰ ਖਰੋਇ। ਕਰਿ ਨਮੋ, ਨਾਰਿ ਗੁਰ ਕੋ

[1]ਬੂੰਦਾਂ, ਕਣੀਆਂ। [2]ਮਾਨੋਂ ਵਡੇ ਬੱਦਲ ਗੱਜ ਗੱਜ ਕੇ ਮਿਲ ਰਹੇ ਹਨ। [3]ਸਵਾਰੀਆਂ ਭਜਾਉਂਦੇ ਹਨ ਤੇ ਬਾਹਾਂ ਉਲਾਰਦੇ ਹਨ। [4]ਮਾਨੋਂ ਖੁਸ਼ੀ ਦੀਆਂ ਦੋ ਨਦੀਆਂ ਦਾ ਉਮੰਡ ਕੇ ਮਿਲਾਪ ਹੁੰਦਾ ਹੈ, ਜਿਨਾਂ ਦੇ ਅੰਗਾਂ ਵਿਚ ਚਾਉ (ਭਰਿਆ ਹੈ)। [5]ਵਡਿਆਂ ਤੋਂ ਵਡੇ। [6]ਮਾਮਾ ਕ੍ਰਿਪਾਲ ਜੀ ਨੂੰ ਬਿੱਪ੍ਰ ਦਯਾਰਾਮ ਨੇ ਸੱਦਿਆ। [7]ਮਿਲਨੀ ਕਰੇ ਬਹੁਤ ਖੁਸ਼ੀ ਨਾਲ। [8]ਮਾਨੋਂ ਨਿਉਂ ਕੇ ਬੱਦਲ ਜਲ ਨੂੰ ਛੋਤੀ ਵਸਾਂਦੇ ਹਨ। [9]ਉੱਚੀਆਂ (ਥਾਂਵਾਂ) ਉਤੇ । [10]ਕੀਤੇ ਹਨ। [11]ਜੰਞ ਦੇ ਵਾਸ ਥਾਨ ਵਲ। [12]ਜਿੱਥੇ(ਅੰਦਰ) ਜਾਣ ਦਾ ਦਰਵਾਜ਼ਾ ਸੀ। [13]ਅਸਚਰਜ ਰੂਪ (ਗੁਰੂ ਜੀ)।

ਨਿਹਾਰਿ।ਤਬਿ ਕਰੀ ਆਰਤੀ ਭੁਜ ਪਸਾਰਿ॥੧੩॥ਕੁਲ ਰੀਤਿ ਕਰੀ ਸਗਰੀ ਸੰਭਾਰਿ । ਅਸਵਾਰ ਹੋਇ ਬਹੁਰੋ ਕ੍ਰਿਪਾਲ। ਜਨਵਾਸ ਹੁਤੋ ਤਹਿੰ ਕਰਿ ਪਯਾਨ। ਤੰਬੂ ਸ਼ਮਸ਼ਾਨ ਗਨ ਤਾਨਿ ਥਾਨ॥੧੪॥ ਦੀਰਘ ਸੁਹਾਇ ਜਿਨ ਅਨਿਕ ਰੰਗ। ਰੇਸ਼ਮ ਸੁ ਡੋਰ ਲਾਗੇ ਉਤੰਗ। ਗੁਰ ਹਿਤ ਬਿਲੰਦ ਤੰਬੂ ਲਗਾਇ।ਤਹਿੰ ਬਰੇ ਜਾਇ ਸਤਿਗੁਰ ਸੁਹਾਇ॥੧੫॥ਦੋਹਰਾ॥ ਬੀਚ ਚੰਦੋਆ ਚਾਨਣੀ ਤਾਨੇ ਰੇਸ਼ਮ ਡੋਰ। ਲਗੀ ਕਨਾਤ ਬਨਾਤ ਕੀ ਸਭਿ ਮਖਮਲ ਚਹੁੰ ਓਰ॥ ੧੬ ॥ ਤਜਿ ਤਜਿ ਵਾਹਿਨ ਸਕਲ ਹੀ ਬੈਠੇ ਬ੍ਰਿੰਦ ਮਝਾਰ। ਮਨਹੁ ਸੁਧਰਮਾ[1] ਸ਼ੋਭਤੀ ਬਸਨ ਬਿਕੂਖਨ ਚਾਰੁ॥੧੭॥ਚੌਪਈ॥ਲਾਵਾਂ ਲੇਨ ਸਮੈਂ ਤਬਿ ਆਯੋ।ਧੇਨੁ ਧੂਲ ਵੇਲਾ[2] ਦਰਸਾਯੋ।ਦਿਜ ਪਹੁੰਚਨੋ ਉਤਲਾਵਤਿ ਤਬੈ। ਗੁਰ ਸਮੇਤ ਜਹਿੰ ਬੈਠੇ ਸਬੈ ॥ ੧੮ ॥ ਜਾਇ ਕ੍ਰਿਪਾਲ ਸਾਥ ਤਬਿ ਕਹਯੋ। 'ਲਾਵਾਂ ਲੇਨ ਸਮੈਂ ਅਬਿ ਲਹਯੋ। ਤਮਾਰੀ ਕਰਿ ਬੈਠੇ ਹਮ ਭਵਨੂੰ। ਕਰਹਿੰ ਪ੍ਰਤੀਖਨ ਤੁਮ ਆਗਵਨੂੰ'॥੧੯॥ਜਬਿ ਜਨਵਾਸ ਬਿਖੈ ਸੁਧਿ ਪਾਈ। ਹਨੇ ਡੰਕ ਸਭਿ ਬਾਜ ਬਜਾਈ। ਲਘੁਦੁੰਦਭਿ ਬਡ ਧੌਂਸ ਧੁੰਕਾਰੀ। ਤੁਰਰੀ, ਮੁਰਲਿ[3], ਨਫੀਰ, ਸੰਭਾਰੀ ॥ ੨੦ ॥ ਪਟਹ, ਪਣਵ, ਬਡ ਢੋਲ ਬਜਾਏ। ਸੁਨਤਿ ਉਠੇ ਤਤਛਿਨ ਸਮੁਦਾਏ। ਗੁਰ ਨੰਦਨ ਸੁੰਦਰ ਸੁਖਕੰਦ। ਦੂਲਹੁ ਦਿਪਤਿ ਸਰਦ[4]*ਜਨੁ ਚੰਦ॥੨੧॥ਉਠੇ ਕ੍ਰਿਪਾਲ ਸੰਗ ਨਿਜ ਲੀਨੇ।ਪੰਚਹੁੰ ਭ੍ਰਾਤ ਅਧਿਕ ਪਰਬੀਨੇ। ਬਾਦਿਤ ਬਾਜਤਿ ਚਲੇ ਅਗਾਰੀ। ਕੀਰਤਿ ਭਾਟ ਨਕੀਬ ਉਚਾਰੀ॥੨੨॥ਆਤਪੱਤ੍ਰ[5]ਦੂਲਹੁ ਸਿਰ ਫਿਰਿਹੀ।ਚਮਰ ਚਾਰੁ ਬਹੁ-ਬਾਰਹਿੰ ਢੁਰਿਹੀ।ਮਹਿਦ ਕੁਲਾਹਲ ਸਭਿ ਮਹਿੰ ਹੋਵਾ। ਜਹਿੰ ਕਹਿੰ ਮਾਨੁਖ ਬ੍ਰਿੰਦ ਖਰੋਵਾ॥੨੩॥ਜੂਲਤਿ ਮਤਾਬੀ ਛੁਟਤਿ ਹਵਾਈ। ਚਢੀ ਗਗਨ ਪੁਨ ਹਟਿ ਕਰਿ ਆਈ।ਮਨਹੁ ਅਕਾਸ਼ ਲੋਕ ਸੁਧਿ ਦੈ ਕੈ।ਅਵਨੀ ਪੁਰਿ ਪਹੁੰਚੀ ਪੁਨ ਐਕੈ† ॥੨੪॥ ਇਮ ਹਰਖਤਿ ਉਲੰਘੇ ਸੁ ਬਜ਼ਾਰ। ਪਹੁੰਚੇ ਗੁਰ, ਘਰ ਸਸੁਰ ਮਝਾਰ।ਆਨਿ ਮਿਲੇ ਆਗੇ ਸਭਿ ਕੋਇ।ਅੰਤਰ ਪ੍ਰਵਿਸ਼ੇ ਲੇ ਮੁਦਹੋਇ ॥੨੫॥ਜਹਿੰ ਸੁੰਦਰ ਬੇਦੀ ਰਚਿ ਰਾਖੀ।ਗਨ ਨਰ ਨਾਰਿ ਬਿਲੋਕਨਿ ਕਾਂਖੀ। ਸਾਦਰ ਸਗਰੇ ਕਰੇ ਬਿਠਾਵਨਿ। ਬਿੱਪ੍ਰ ਉਚਾਰਤਿ ਮੰਤ੍ਰਨਿ ਪਾਵਨ ॥੨੬॥

[1]ਇੰਦ੍ਰ ਸਭਾ। [2]ਗਊ ਧੂੜ ਦਾ ਸਮਾਂ। [3]ਮੁਰਲੀ। [4]ਮਾਨੋਂ ਸਰਦ ਰਿਤੁ ਦਾ ਚੰਦ ਹੈ। [5]ਛਤ੍ਰ।
*ਪਾ:—ਪੂਰਨ। †ਕਵਿਤਾ ਦਾ ਕਮਾਲ ਹੈ।

ਪੂਜਤਿ ਨਵ ਗ੍ਰਿਹ ਗਣਪਤਿ ਸਾਥ[1]*। ਕਹੈਂ ਕ੍ਰਿੱਤ ਠਾਨਹਿ ਗੁਰੁ ਨਾਥ। ਪੁਨ ਬੇਦੀ ਮਹਿਂ ਰਾਖਿ ਹੁਤਾਸਨ।ਡਾਰਤਿ ਸਰਪੀ[2]ਕੀਨਿ ਪ੍ਰਕਾਸ਼ਨਿ॥੨੭॥ ਤਬਿ ਦੁਲਹਨਿ ਲੈ ਨਿਕਟ ਬਿਠਾਈ।ਜਥਾਜੋਗ ਸਭਿ ਬਿਧਿ ਕਰਿਵਾਈ। ਬਰ ਬਰ ਸੰਗ ਫੇਰ ਤਿਨ ਫੇਰੇ[3]। ਪਾਨਗ੍ਰਹਨ[4] ਕੀਨੋ ਤਿਸ ਬੇਰੇ ॥ ੨੮ ॥ ਮਿਲਿ ਸੁਰਬਧੂ ਕਰਹਿਂ ਛਲ ਬੇਸਾ। ਆਨਿ ਪ੍ਰਵੇਸ਼ੀ ਰੂਪ ਬਿਸ਼ੇਸ਼ਾ[5]† ਮਿਲਿ ਨਾਰਿਨ ਮਹਿਂ ਗੀਤਨ ਗਾਵਹਿਂ। ਗੁਰ ਹਿਤ ਮੰਗਲ ਅਧਿਕ ਬਧਾਵਹਿਂ ॥ ੨੯ ॥ ਕਰਤਿ ਅਪਨਪੌ ਸਫਲ ਬਿਸ਼ਾਲਾ। ਨਹੀਂ ਪਛਾਨ ਪਰਹਿ ਕਿਸ ਬਾਲਾ।ਬ੍ਰਿੰਦ ਮੇਲ ਘਰ ਬਿਖੈ ਸਕੇਲਾ[6]।ਬਿਨ ਪਛਾਨ ਮੁਦ ਰੇਲ ਰੁ ਝੇਲਾ[7]‡ ॥ ੩੦ ॥ ਸੁਰ ਨਰ ਬੇਸ ਧਾਰਿ ਸਮੁਦਾਏ। ਮਿਲੇ ਆਨਿ ਬਹੁ ਸੇਵ ਕਮਾਏ। ਦਿਜ ਆਦਿਕ ਕੋ ਦਰਬ ਬਡੇਰਾ। ਦੀਨਿ ਦਾਨਿ ਸਤਿਗੁਰ ਤਿਸ ਬੇਰਾ ॥ ੩੧ ॥ ਦਯਾਰਾਮ ਦਿਜ ਸਮੋ ਪਛਾਨਾ। ਸਗਰੋ ਸ਼ਾਖੋਚਾਰ[8] ਬਖਾਨਾ। ਸੁਨਿ ਪ੍ਰਸੰਨ ਹ੍ਵੈ ਧਨ ਗਨ ਦੀਨਾ। ਸਕਲ ਸਮਾਜ ਹਰਖ ਮਹਿਂ ਭੀਨਾ ॥੩੨॥ ਇਮ ਲਾਵਾਂ ਲੈ ਕਰਿ ਜਸੁ ਸਾਜਾ। ਬੀਚ ਬੇਦਕਾ[9] ਉਠਨੋ ਸਮਾਜਾ। ਪੁੰਜ ਮਸਾਲੈਂ ਜ੍ਵਲਤਿ ਅਗਾਰੀ। ਝਾਰ, ਮਤਾਬੀ, ਜੁਤਿ ਫੁਲਵਾਰੀ ॥੩੩॥ ਬਾਜੇ ਬਜਤਿ ਆਇ ਜਨਵਾਸੇ। ਬੈਠੇ ਕੇਤਿਕ ਸਮੇਂ ਪ੍ਰਕਾਸ਼ੇ। ਹਿਤ ਅਹਾਰ ਕੋ ਬਹੁਰ ਹਕਾਰੇ।ਸੁਨਿ ਗਮਨੇ ਆਨੰਦਤਿ ਸਾਰੇ॥੩੪॥ਜਾਤਿ ਬਰਾਤ ਸੁ ਚਿਤ ਹਰਖੰਤੀ।ਆਤਸ਼ਬਾਜ਼ੀ ਪੁੰਜ ਛੁਟੰਤੀ।ਹੁਤੇ ਬਰੂਦ ਭਰੇ ਗਜ ਘੋਰੇ[10]। ਇਤ ਉਤ ਜ੍ਵਲਤਿ ਬੇਗ ਤੇ ਦੌਰੇ॥੩੫॥ਚਾਦਰ,ਝਾਰ,ਛੁਟਤਿ ਫੁਲਵਾਈ।ਚਰਖੀ

---

[1]ਗਣੇਸ਼ ਨਾਲ। [2]ਪਾਕੇ ਘਿਉ।[3]ਸ਼ੁਭਸ਼ਟ ਵਰ ਨਾਲ ਉਨਾਂ ਫੇਰੇ ਫੇਰਨੇ ਕੀਤੇ।[4]ਹਥਲੇਵੇ। [5]ਸੁਹਣੇ ਰੂਪ ਵਿਚ। [6]ਬਹੁਤ ਮੇਲ ਕੱਠਾ ਹੋਗਿਆ। [7]ਬਿਨਾਂ ਪਛਾਣੇ ਧੱਕਾ ਤੇ ਧੱਕਿਆਂ ਦਾ ਝੱਲਣਾ ਖੁਸ਼ੀ ਵਿਚ ਹੋ ਰਿਹਾ ਹੈ। ਭਾਵ ਭੀੜ ਬੜੀ ਹੈ, ਪਛਾਣ ਨਹੀਂ ਹੁੰਦੀ ਤੇ ਧੱਕੇ ਲਗਦੇ ਹਨ ਪਰ ਪਿਆਰ ਵਿਚ ਝੱਲੇ ਜਾ ਰਹੇ ਹਨ। [8]ਗੋਤ੍ਰਾਚਾਰ। ਵਿਵਾਹ ਦੇ ਸਮੇਂ ਗੋਤ ਤੇ ਕੁਲ ਦੇ ਪਿੱਛੇ ਦੇ ਵੇਰਵੇ ਆਦਿ ਦਾ ਲੋਕਾਂ ਨੂੰ ਸੁਣਾ ਸੁਣਾ ਕੇ ਪੰਡਤ ਦਾ ਪੜ੍ਹਨਾ। [9]ਵੇਦੀ ਵਿਚੋਂ। [10](ਆਤਸ਼-ਬਾਜ਼ੀ ਦੇ) ਹਾਥੀ ਘੋੜੇ ਬਰੂਦ ਨਾਲ ਭਰੇ।

*ਜਿਸ ਗੁਰੂ ਜੀ ਦਾ ਅਪਣਾ ਵਾਕ ਹੈ। 'ਮੈ ਨ ਗਣੇਸਹਿ ਪ੍ਰਥਮ ਮਨਾਊਂ ॥' ਉਸ ਗੁਰੂ ਜੀ ਨੂੰ ਗਣੇਸ਼ ਪੂਜਦੇ ਦੱਸਣਾ ਦਰੁਸਤ ਨਹੀਂ। ਇਹ ਪੂਜਾ ਤੇ ਹੋਰ ਧੂਮ ਧੜੱਕੇ ਸਿੱਖਰਾਜ ਗ੍ਰਿਹਾਂ ਦੇ ਨਕਸ਼ੇ ਹਨ ਜਿੱਥੇ ਬ੍ਰਹਮਣੀ ਜ਼ੋਰ ਪ੍ਰਬਲ ਹੋ ਗਿਆ ਸੀ। ਵਿਸ਼ੇਸ਼ ਲਈ ਦੇਖੋ ਰਾਸ ੪ ਅੰਸੂ ੪ ਅੰਕ ੩੮ ਦੀ ਹੇਠਲੀ ਟੂਕ। †ਪਾ:—ਸੁਬੇਸਾ। ‡ਪਾ:—ਮੁਦਰੈ ਬਿਰਕੇਲਾ।

ਫਿਰਤੀ, ਉਛਤਿ ਹਵਾਈ। ਦੇਵ ਦੇਵਨੀ ਦਾਰੁਨ[1] ਬਨੇ। ਨਾਦਤਿ[2] ਬ੍ਰਿੰਦ ਪ੍ਰਕਾਸ਼ਤਿ ਘਨੇ ॥ ੩੬ ॥ ਸਭਿ ਮਹਿੰ ਅਧਿਕ ਕੁਲਾਹਲ ਹੋਵਾ। ਅਜਬ ਤਮਾਸ਼ਾ ਨਰ ਗਨ ਜੋਵਾ।ਭਯੋ ਪ੍ਰਕਾਸ਼ ਅਵਨਿ ਨਭ ਐਸੇ। ਬਿਨਾ ਤੇਜ[3] ਤੇ ਥਾਸੁਰ ਜੈਸੇ ॥੩੭॥ ਮਨਹੁੰ ਮਤਾਬੀ ਪਾਇ ਬਹਾਨਾ। ਗੁਰੂ ਪ੍ਰਕਾਸ਼ ਦਿਖਾਇ ਮਹਾਨਾ। ਦੇਖਿ ਭਏ ਬਿਸਮੈ ਨਰ ਨਾਰੀ। 'ਅਸ ਪ੍ਰਕਾਸ਼ ਨਹਿੰ ਕਬਹੁੰ ਨਿਹਾਰੀ' ॥੩੮॥ ਮੰਦ ਮੰਦ ਚਲਿ ਕੈ ਸਭਿ ਗਏ। ਪੌਰ ਆਇ ਸੋ ਮਿਲਤੇ ਭਏ। ਸਾਦਰ ਅੰਦਰ ਜਾਇ ਬਿਠਾਰੇ। ਸੁੰਦਰ ਕਰਿ ਪੰਕਤਿ ਇਕਸਾਰੇ ॥ ੩੯ ॥ ਸੁਠ ਚੌਕੀ ਪਰ ਆਸਨ ਭਾਸਾ। ਗੁਰ ਬੈਠੇ ਤਿਸ ਪਰ ਢਿਗ ਦਾਸਾ। ਪਰੁਸਨਹਾਰ ਆਇ ਸਮੁਦਾਏ। ਧਰੇ ਥਾਰ ਸਭਿ ਕੇ ਅਗੁਵਾਏ ॥ ੪੦ ॥ ਮੋਦਕ, ਖੁਰਮੇ,ਨੁਗਦੀ ਘਨੀ। ਘੇਵਰ ਘ੍ਰਿੰਤ ਸਿਤਾ ਗਨ ਸਨੀ[4]। ਸ੍ਵਾਦਲ ਮਹਾਂ ਅੰਮ੍ਰਤੀ[5] ਦੀਨਿ। ਮੇਵੇ ਬ੍ਰਿੰਦ ਮਿਲਾਵਨਿ ਕੀਨਿ ॥ ੪੧ ॥ ਤੁਰਤ ਪਰੋਸਜੋ ਚਤੁਰਨ[6] ਚਾਰੂ।ਖਾਨ ਲਗੇ ਬਰ ਸ੍ਵਾਦ ਅਹਾਰੂ।ਨਾਰੀ ਦੇਤਿ ਗਾਰਿ ਬਿਚ ਗੀਤ। ਸਭਿਨਿ ਸੁਨਾਵਤਿ ਸੁੰਦਰ ਰੀਤਿ ॥ ੪੨ ॥ ਮਿਲੀ ਸੁਰਬਧੂ ਆਦਿਕ ਬ੍ਰਿੰਦ। ਕੰਠ ਮਨੋਹਰ ਪਿਕ[7] ਮਾਨਿੰਦ। ਸੁਨਤਿ ਹਸਹਿੰ ਸਭਿ* ਸਹਿਤ ਸਮਾਜਾ। ਸਮੈ ਉਛਾਹ ਬਿਸਾਲ ਬਿਰਾਜਾ॥੪੩॥ ਸੁਨਿ ਸੁਨਿ ਪਿਖਿ ਪਿਖਿ ਦੁਹਿ ਦਿਸ਼ਿ ਹਰਖਹਿੰ।ਮਨਹੁੰ ਅਨੰਦ ਉਨਵਿ[8] ਕਰਿ ਬਰਖਹਿੰ।ਸਨੈ ਸਨੈ ਸਭਿ ਅਚਵਿ ਅਹਾਰਾ। ਅਧਿਕ ਉਚਿਸ਼ਟ[9] ਬਿਖੈ ਧਨ ਡਾਰ॥੪੪॥ ਹਾਕਲ ਛੰਦ ॥ ਪੁਨ ਪਾਨ ਪਾਨ ਕਰਿ ਪਾਨਾ[10]। ਮੁਖ ਚੁਰੀ ਪਖਾਰਨਿ ਠਾਨਾ। ਸਭਿ ਉਠੇ ਵਹਿਰ ਚਲਿ ਆਏ। ਜਨਵਾਸ ਪਹੁੰਚ ਸੁਪਤਾਏ ॥੪੫॥ ਪੁਨ ਭਈ ਪ੍ਰਾਤਿ ਸਭਿ ਜਾਗੇ। ਗੁਰਬਾਣੀ ਗਾਵਨਿ ਲਾਗੇ। ਸਤਿਨਾਮ ਸਿਮਰਿ ਉਰ ਮਹੀਆ। ਜੈਕਾਰ ਹੋਤਿ ਜਹਿੰ ਕਹੀਆ ॥੪੬॥ ਗੁਰ ਲੀਲਾ ਅਧਿਕ ਬਿਲਾਸਾ। ਸਭਿ ਜਾਨੈਂ ਬਡੋ ਪ੍ਰਕਾਸ਼ਾ। ਸਭਿ ਸਿੱਧਾਂ ਨਿੱਧਿ ਖਰੀ ਹੈਂ। ਜੋ ਚਹੈਂ ਸੁ ਤੁਰਤ ਕਰੀ ਹੈਂ[11] ॥੪੭॥ ਤਹਿੰ ਵਸਤੁ ਕਮੀ ਨਹਿੰ ਕਾਇ। ਜਹਿੰ ਪਿਖੀਅਹਿ, ਤਹਾਂ ਸਵਾਈ। ਸਭਿ ਲੈਨ ਦੇਨਿ ਬਹੁ ਹੋਵਾ। ਨਹਿੰ ਘਾਟਾ

[1]ਭਜਾਨਕ। [2]ਸ਼ਬਦ ਕਰਦੇ। [3]ਭਾਵ ਸੂਰਜ ਤੋਂ ਹੈ। [4]ਬਹੁਤੇ ਘਿਉ ਤੇ ਖੰਡ ਨਾਲ ਬਣੇ ਘੇਵਰ। [5]ਮਾਂਹ ਦੇ ਆਟੇ ਦੀ ਵੱਡੀ ਜਲੇਬੀ ਕਿੰਗਰੇਦਾਰ। [6]ਚਤੁਰਾਂ ਨੇ। [7]ਕੋਇਲ। [8]ਝੁਕ ਕੇ। [9]ਜੂਠ। [10]ਫਿਰ ਪਾਣੀ ਪੀਣਾ ਕੀਤਾ ਹੱਥਾਂ ਵਿਚ ਲੈਕੇ। [11]ਕਰਦੀਆਂ ਹਨ।

*ਪਾ:—ਸੁਨਤਿ ਮੁਦਤਿ ਗੁਰ।

ਕਿਤਹੂੰ ਜੋਵਾ ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਬਜਾਹ' ਪ੍ਰਸੰਗ ਬਰਨਨੰ ਨਾਮ ਤ੍ਰੈਦਸਮੋਂ ਅੰਸੂ ॥ ੧੩ ॥

੧੪. [ਬਰਾਤ ਗੁਰੂ ਕੇ ਲਾਹੌਰ]।

ਦੋਹਰਾ ॥ ਜਾਮ ਨਿਸਾ ਤੇ ਗਾਵਹੀਂ ਆਸਾਵਾਰ ਸੁਹਾਇ।ਬ੍ਰਿੰਦ ਰਬਾਬੀ ਰਸ[1] ਕਰੈਂ ਰਾਗ ਅਨੇਕ ਸੁਨਾਇ ॥ ੧ ॥ ਹਾਕਲ ਛੰਦ ॥ ਸਿਖ ਸੁਨਹਿੰ ਪ੍ਰੇਮ ਉਪਜਾਏ। ਤਨ ਮਾਨੁਖ ਕਰਿ ਸਫਲਾਏ। ਨਰ ਬਡੀ ਪ੍ਰਾਤਿ ਸਭਿ ਜਾਗੇ। ਲਘੁ ਦੁੰਦਭਿ ਬਾਜਨਿ ਲਾਗੇ ॥ ੨ ॥ ਧੁਨਿ ਨੌਬਤਿ ਕੀ ਮਨ ਭਾਈ। ਨਰ ਨਾਰਿ ਅਨੰਦ ਉਪਜਾਈ। ਪੁਨ ਬਜੇ ਸਰਬ ਹੀ ਬਾਜੇ।ਜਿਨ ਉਠਹੀ ਉੱਚ ਅਵਾਜੇ॥੩॥ਗੁਰ ਉਠਿ ਕਰਿ ਸੌਚ ਸ਼ਨਾਨੇ। ਸ਼ੁਭ ਬਸਤ੍ਰ ਪਹਿਰਬੋ ਠਾਨੇ। ਉਸ਼ਨੀਕ[2] ਨੀਕ ਸਿਰ ਸੋਹੀ। ਬੰਧਿ ਜਿਗਾ ਜਰਾਵ ਜਰੋਹੀ[3] ॥ ੪ ॥ ਧਰਿ ਕਲਗ਼ੀ ਤੁੰਗ ਬਿਰਾਜੀ।ਮੁਕਤਾਨ ਸੰਗ[4] ਸ਼ੁਭ*ਸਾਜੀ।ਗਰ ਮੋੜਿਨਿ ਮਾਲ ਬਿਸ਼ਾਲਾ। ਬਿਚ ਹੀਰੇ ਜਰੇ ਉਜਾਲਾ ॥ ੫ ॥ ਨਵਰਤਨੇ ਅੰਗਦ[5] ਪਾਏ। ਜਨੁ ਨਵ ਗ੍ਰੋਹ ਭੁਜ ਲਪਟਾਏ।ਪੁਨ ਗਰੇ ਭਗਉਤੀ[6] ਪਾਈ।ਨਰ ਚਾਮਰ ਚਾਰੁ ਢੁਲਾਈ ॥ ੬ ॥ ਬਡ ਫਰਸ਼ ਮਖਮਲੀ ਹੋਵਾ। ਬਰ ਝਾਲਰ ਜ਼ਰੀ ਚੰਦੋਵਾ। ਲੇ ਦੰਡ ਰਜਤ ਅਰੁ ਸੋਨੇ। ਗਨ ਚੋਬਦਾਰ ਚਿਤਿ ਕੋਨੇ ॥ ੭ ॥ ਤਬਿ ਮਾਤੁਲ ਆਇ ਕ੍ਰਿਪਾਲ।ਸਜਿ ਬਸਤ੍ਰਨਿ ਸ਼ਸਤ੍ਰ ਬਿਸਾਲ।ਬਡ ਬੀਰ ਪੰਚ ਜੋ ਬੀਰੰ। ਜਨੁ ਪਾਂਡਵ ਦੇਹਿ ਸ਼ਰੀਰੰ[7]॥੮ ॥ ਦਿਜ ਦਯਾਰਾਮ ਅਭਿਰਾਮੂ। ਜੁਤਿ ਰਾਮ ਕੁਇਰ ਗੁਨ ਧਾਮੂ।ਅਭਿਬੰਦਨ ਕਰਿ ਕਰਿ ਸਾਰੇ।ਢਿਗ ਬੈਠੇ ਪ੍ਰਭੂ ਨਿਹਾਰੇ ॥ ੯ ॥ ਪੁਨ ਬ੍ਰਿੰਦ ਮਸੰਦ ਬਿਲੰਦੇ। ਪਦ ਈਦਤਿ ਬੈਠਿ ਅਨੰਦੇ।ਬਡ ਸਭਾ ਲਗੀ ਦਰਸਾਏ।ਜੋ ਬਨਿਕ ਅਨਿਕ ਪੁਰਿ ਆਏ॥੧੦॥ ਕਰ ਜੋਰਿ ਅਕੋਰ ਧਰੰਤੇ।ਗੁਰ ਕਦਮ ਪਦਮ ਪਰਸੰਤੇ।ਕਹਿੰ ਬਿਨਤੀਦੀਨ ਬਿਸਾਲਾ। [8]ਹਮ ਸਭਿ ਕੋ ਕੀਨਿ ਨਿਹਾਲਾ ॥ ੧੧ ॥ ਜਨ ਅਪਨੇ ਜਾਨਿ ਹਕਾਰੇ। ਗਨ ਬਿਘਨ ਅਘਨ ਕੋ ਟਾਰੇ[9]। ਕਰ ਕਮਲ ਉਤੰਗ ਉਠਾਯੋ। ਨਿਜ ਸੰਗਤਿ ਕੋ ਹਰਖਾਯੋ ॥੧੨ ॥ ਸਨਮਾਨ ਮਹਾਨ ਬਖਾਨਾ। ਬੈਠਾਰੇ ਕ੍ਰਿਪਾਨਿਧਾਨਾ। ਪੁਨ ਸਭਿਹਿਨਿ ਮਿਲਿ ਕਰਿ ਭਾਖਾ।[8]ਗੁਰ ਪੂਰਨ ਕਰਹੁ ਭਿਲਾਖਾ ॥ ੧੩ ॥ ਹਮ ਅਪਨੇ ਅਪਨੇ ਪੁਰਿ ਕੇ। ਧਨ ਇਕਠੋ ਕਰਿ ਹਿਤ

[1]ਅਨੰਦ। [2]ਦਸਤਾਰ। [3]ਜੜਤ ਨਾਲ ਜੜੀ ਹੋਈ। [4]ਮੋਤੀਆਂ ਨਾਲ। [5]ਨੌਂ ਰਤਨਾਂ ਵਾਲੇ ਬੁਹੱਟੇ। [6]ਸ਼੍ਰੀ ਸਾਹਿਬ। [7]ਪਾਂਡਵਾਂ ਦੇ ਸ਼ਰੀਰਾਂ ਵਾਂਗ ਦੇਹਾਂ ਹਨ।

*ਪਾ:—ਮੁਕਤਾਨ ਬੱਜੂ ਜੁਤਿ। †ਪਾ:—ਦੀਹ।

ਗੁਰਕੋ। ਸਭਿ ਦਈ ਚਹੈਂ ਪਹੁਨਾਈ[1]।ਜੋ ਸਭਿ ਬਰਾਤ ਸਮੁਦਾਈ ॥੧੪॥ ਦਿਨ ਇਕ ਇਕ ਦੇਇਂ ਅਹਾਰਾ। ਚਿਤ ਇਹੀ ਮਨੋਰਥ ਧਾਰਾ[2]। ਬਿਨਤੀ ਜੁਤਿ ਪ੍ਰੇਮ ਬਖਾਨੀ।ਸੁਨਿ ਕਲਗ਼ੀਧਰ ਮਨ ਮਾਨੀ॥੧੫॥ਸੀਰੰਦੀ ਸੰਗਤਿ ਜੋਈ। ਦਿਨ ਪ੍ਰਥਮ ਕਰਤਿ ਭੀ ਸੋਈ। ਪੁਨ ਕੀਨਸਿ ਰੋਪਰ ਕੇਰੀ । ਹੁਸ਼ਿਆਰਪੁਰੇ ਬਹੁਤੇਰੀ ॥ ੧੬ ॥ ਬਹੁ ਦਿਨ ਗੁਰ ਕੀਨਿ ਮੁਕਾਮੂ । ਬ੍ਰਿਧ[2] ਉਤਸਵ ਭਾ ਅਭਿਰਾਮੂ । ਜਿਮ ਸਜੀ ਬਰਾਤ ਸੁਹਾਈ । ਤਿਮ ਰਹੀ ਤਹਾਂ ਸਮੁਦਾਈ ॥ ੧੭ ॥ ਨਿਤ ਸੁੰਦਰ ਬਿਬਿਧਿ ਅਹਾਰਾ। ਦੇ ਸੰਗਤਿ ਸ੍ਵਾਦ ਉਦਾਰਾ। ਗਨ ਕੌਤਕ ਕਰਨੇ ਹਾਰੇ। ਬਹੁ ਕਰਹਿਂ,ਬਰਾਤ ਨਿਹਾਰੇ॥੧੮॥ [3]ਧਨ ਪ੍ਰਾਪਤਿ ਹ੍ਵੈ ਸਮੁਦਾਯ।ਨਟ ਬਾਜੀਗਰ ਕੀ ਮਾਯਾ[3]*।ਬਡ ਮੇਲਾ ਦਿਨ ਪ੍ਰਤਿ ਹੋਵੈ।ਉਰ ਹਰਖਹਿਂ ਜੋ ਨਰ ਜੋਵੈਂ॥੧੯॥ਹੁਇ ਤ੍ਯਾਰ ਅਹਾਰ ਹਕਾਰੇ। ਗਨ ਬਾਦਿਤ[4]ਬਜਤਿ ਪਧਾਰੇ । ਰਮਨੀਕ ਥਾਨ ਬੈਠਾਏ।ਕਰਿ ਫਰਸ਼ ਭਲੇ ਸੁਧਰਾਏ॥੨੦॥ਜਲ ਲੈ ਕਰਿ ਪਾਨ ਪਖਾਰੇ[5]।ਪੁਨ ਪਹੁੰਚਿ ਪਰੋਸਨਹਾਰੇ । ਧਰਿ ਸਭਿਨਿ ਅਗਾਰੀ ਥਾਰਾ । ਬਹੁ ਸ੍ਵਾਦਲ ਪਾਇ ਅਹਾਰਾ ॥ ੨੧ ॥ ਜੋ ਸਪਤ ਬਿਧਿਨਿ ਪਕਵਾਨਾ । ਬਿਚ ਮੇਵੇ ਮਿਲੇ ਮਹਾਨਾ । ਦਧਿ ਸਾਥ ਬਿਸਾਲ ਮਸਾਲੇ। ਗਨ ਬਰੇ ਪਕੌਰੇ ਡ੍ਹਾਲੇ ॥ ੨੨ ॥ ਸਭਿ ਅਚਵਤਿ ਸ੍ਵਾਦ ਸਰਾਹੈਂ । ਪੁਨ ਸੂਖਮ ਚਾਵਰ ਚਾਹੈਂ।ਜੁਗ ਰੀਤਿਨਿ ਕੇ ਤਬਿ ਲ੍ਯਾਏ।ਇਕ ਮਧੁਰ, ਸਲਵਨ ਮਿਲਾਏ ॥੨੩॥ ਬਹੁ ਸਾਵਗ[6]ਗਰੀ ਬਿਸਾਲੇ।ਗਨ ਚਤੁਰਨ† ਕਰਿ ਬਿਚ ਡ੍ਹਾਲੇ। ਖਟ ਰਸ ਕੋ ਅਚਵਤਿ ਸਾਰੇ। ਗੁਰ ਕੀਰਤਿ ਕਰਤਿ ਉਦਾਰੇ ॥੨੪॥ ਬਹੁ ਮਿਲੀ ਨਾਗਰੀ[7] ਨਾਰੀ। ਤਨ ਭੂਖਨ ਬਸਨ ਸ਼ਿੰਗਾਰੀ। ਕਲ[8]ਕੋਕਿਲ ਕੰਠੀ ਗਾਵੈਂ।ਦ੍ਰਿਗ ਖੰਜਨ ਅੰਜ ਨਚਾਵੈਂ[9]॥੨੫॥ ਨਰ ਜੋ ਬਰਾਤਿ ਅਭਿਰਾਮੂ।ਦੇਂ ਗਾਰੀ‡ਲੈ ਕਰਿ ਨਾਮੂ।ਸਭਿ ਰਿਦੈ ਅਨੰਦ ਵਧਾਵੈਂ । ਹੈਂ ਗਾਰਿ ਤਊ ਮਨ ਭਾਵੈਂ ॥ ੨੬ ॥ ਰਸ ਰੰਗ ਸਮੈ ਤਿਸ ਹੋਵੈ ।

[1]ਭਾਵ ਬ੍ਰਾਤ ਨੂੰ ਪ੍ਰਸ਼ਾਦ ਛਕਾਇਆ ਚਾਹੁੰਦੇ ਹਾਂ।[2]ਬਹੁਤ ਭਾਰੀ।[3]ਨਟਾਂ (ਤੇ) ਬਾਜੀਗਰਾਂ, ਤਮਾਸ਼ਾ ਕਰਨ ਵਾਲਿਆਂ ਨੂੰ ਬਹੁਤਾ ਧਨ ਪ੍ਰਾਪਤ ਹੋਯਾ । [ਮਾਯਾ ਮਾਯਕ ਖੇਲ, ਤਮਾਸ਼ਾ । [4]ਵਾਜੇ। [5]ਹੱਥ ਧੋਤੇ। [6]ਸਾਵਗੀ, ਸੁਕਾ ਹੋਇਆ ਸਾਵੇ ਰੰਗ ਦਾ ਮੇਵਾ। [7]ਨਗਰ ਦੀ। (ਅ) ਚਤੁਰ। [8]ਸੁੰਦਰ। [9]ਅਮੋਲਿਆਂ ਤੇ ਕਵਲਾਂ ਵਰਗੀਆਂ ਅੱਖੀਆਂ ਮਟਕਾਉਂਦੀਆਂ ਹਨ। (ਅ) ਅਮੋਲੇ ਵਰਗੇ ਨੈਣ ਜਿਨ੍ਹਾਂ ਵਿਚ ਸੁਰਮਾ ਪਿਆ ਹੈ ਨਚਾਉਂਦੀਆਂ ਹਨ। *ਏਹ ਰਾਜ ਘਰਾਂ ਦੇ ਵਰਤਾਰੇ ਕਵੀ ਜੀ ਦੇ ਸਮੇਂ ਦੇ ਹਨ। ਸਤਿਗੁਰਾਂ ਦੇ ਦੁਆਰੇ ਤਾਂ ਹਰੀ ਜਸ ਤੇ ਕੀਰਤਨ ਹੁੰਦਾ ਸੀ। †ਪਾ:—ਤੂਰਨ। ‡ਦੇਖੋ ਰਾਸ ੫ ਅੰਸੂ ੬੦ ਅੰਕ ੨੩ ਦੀ ਹੇਠਲੀ ਟੂਕ।

ਮੁਦ ਧਰਤਿ ਪਰਸਪਰ ਜੋਵੈਂ*।ਅਚਿ ਸਨੇ ਸਨੇ ਸ਼ੁਭ ਅਸਨਾ। ਮੁਸਕਾਇ ਦਿਪੈ ਦੁਤਿ ਦਸਨਾ ॥੨੭॥ ਮਨ ਸਭਿ ਕੇ ਤਬਿ ਬਿਰਮਾਵੈਂ। ਨਹਿੰ ਉਠਨਿ ਕਿਸੂ ਮਨ ਭਾਵੈ। ਸੁਖ ਪਾਇ ਭਨੈਂ ਬਚ ਐਸੇ । 'ਅਸ ਉਤਸਵ ਕਿਤਹੁੰ ਨ ਕੈਸੇ' ॥੨੮॥ ਉਰ ਬਿਸਰਨੋ ਦੇਸ਼ ਰੁ ਕਾਲਾ। ਅਸ ਆਨੰਦ ਭਯੋ ਬਿਸਾਲਾ। ਤਬਿ ਨੀਠ ਨੀਠ ਲੈ ਪਾਨੀ। ਸਭਿ ਕਰੇ ਪਖਾਰਨਿ ਪਾਨੀ[1] ॥ ੨੯ ॥ ਪੁਨ ਦੀਨਿ ਗਿਲੌਰੀ[2] ਖਾਨੇ। ਮੁਖ ਰੰਗ ਸੁਰੰਗੀ ਬਾਨੇ[3]। ਧਨ ਜਥਾ ਜੋਗ ਤਹਿੰ ਦੀਨਾ। ਉਠਿ ਗਮਨੇ ਗੁਰੂ ਪ੍ਰਬੀਨਾ ॥੩੦॥ ਦਿਜ ਅੱਗੂ ਆਇ ਤਬਿ ਭਾਖਾ। ਸਭਿ ਤ੍ਰੀਯਨਿ ਕੀ ਅਭਿਲਾਖਾ। ਗੁਰ ਦੂਲਹੁ ਇਤ ਚਲਿ ਆਵੈਂ। ਕੁਲ ਰੀਤੀ ਸ਼ਗਨ ਮਨਾਵੈਂ ॥ ੩੧ ॥ ਇਮ ਕਹਿ ਕਰਿ ਤਹਿੰ ਲੈ ਚਾਲਾ। ਜਹਿ ਮਿਲੀ ਏਕ ਥਲ ਬਾਲਾਂ[4]। ਹਸਿ ਗਏ ਅਨੰਦ ਬਿਲੰਦੈ। ਦ੍ਰਿਗ ਦਲ ਅਰਬਿੰਦ ਮਨਿੰਦੈ[5] ॥੩੨॥ਸ੍ਰੈਯਾ॥ ਦੇਖਿ ਸਰੂਪ ਬਿਸ਼ੇਖ ਹੀ ਦੂਲਹੁ ਆਨੰਦ ਤੇ ਬਤਰਾਵਤਿ ਹੈਂ[6]। 'ਸੁੰਦਰ ਅੰਗ ਪ੍ਰਲੰਬ ਭੁਜਾ, ਅਰਬਿੰਦ ਬਿਲੋਚਨ ਭਾਵਤਿ ਹੈਂ[7]। ਕੋਚਿਤ ਜਾਨਤਿ ਹੈਂ ਗੁਰ ਪੂਰਨ ਹੋਰਤਿ ਸੀਸ ਨਿਵਾਵਤਿ ਹੈਂ। ਹਾਸ ਬਿਲਾਸ ਪ੍ਰਕਾਸ਼ ਕਰੈਂ ਇਕ ਪ੍ਰੇਮ ਭਰੀ ਬਲਿ ਜਾਵਤਿ ਹੈਂ ॥ ੩੩ ॥ ਹਾਕਲ ਛੰਦ ॥ 'ਜਿਮ ਜੀਤਕੁਇਰ[8] ਤਨ ਰੂਰਾ। ਤਿਮ ਦੂਲਹੁ ਬਰ[9] ਗੁਰ ਪੂਰਾ। ਇਹ ਸੁੰਦਰ ਇਕ ਸਮ ਜੋਰੀ। ਮਿਲਿ ਜੀਵਹੁ ਬਰਖ ਕਰੋਰੀ॥ ੩੪ ॥ ਬਡਭਾਗਨ ਹੁਇ ਗੁਰਦਾਸੀ।ਫਲ ਭਯੋ ਤਪੇ ਤਪ ਰਾਸੀ[10]।[11]ਜਿਮ ਚਿਤ੍ਰਾ ਸਾਰ†ਸਮੇਤਾ। ਦੁਤਿ ਬਿੰਦ ਚੰਦ ਸੁਧ ਹੇਤਾ[11] ॥੩੫॥ ਘਨਸ਼ਾਮ[12] ਸਾਥਸਤਿਭਾਮਾ[13]।ਜਿਮ ਮਿਲੀਰਹਤਿ ਸੁਖਧਾਮਾ।ਗੁਰਪੂਰਨਸੋਂਤਿਮਜੀਤੋ। ਬਹੁ ਸ਼ੋਭਹਿ ਆਨੰਦ ਚੀਤੋ[14]॥੩੬॥ਜਿਮ ਰਾਮਚੰਦ ਅਰੁ ਸੀਤਾ।ਨਿਜ ਪ੍ਰੇਮ ਨਿਬਾਹਨ ਕੀਤਾ'। ਚਖ ਚਪਲ ਚਾਰੁ ਸੀ ਚਾਰੂ[15] । ਚਿਤਵੈਤਿ ਰੂਪ ਸੁ ਕੁਮਾਰੂ ॥ ੩੭ ॥ ਇਮ ਬੋਲਤਿ ਸ਼ਗੁਨ ਮਨਾਏ। ਗੁਰ ਕੋ ਪਿਖਿ ਅਨੰਦ

[1]ਹੱਥ ਧੋਤੇ। [2]ਪਾਨਾਂ ਦੇ ਬੀੜੇ। [3]ਬਣ ਗਏ। [4]ਇਸਤ੍ਰੀਆਂ। [5]ਕਵਲ ਦੇ ਪਤਿਆਂ ਵਰਗੇ [6]ਗਲਾਂ ਕਰਦੀਆਂ ਹਨ। [7]ਲੰਮੀਆਂ। [8]ਨਾਮ ਹੈ (ਗੁਰੂ ਜੀ ਦੇ ਮਹਿਲਾਂ ਦਾ)। [9]ਸ੍ਰੇਸ਼ਟ । [10]ਬਹੁਤ। [11]ਜਿਵੇਂ (ਸਾਰ ਸਮੇਤਾ=) ਸ੍ਰੇਸ਼ਟਤਾ ਵਾਲੀ ਚਿੱਤ੍ਰਾ ਦਾ ਬਹੁਤੀ ਸੁੰਦਰਤਾ ਵਾਲੇ ਚੰਦ ਨਾਲ ਸ਼ੁੱਧ ਹਿਤ ਹੈ [ਚਿੱਤ੍ਰਾ=ਚੰਦ੍ਰਮਾਂ ਦੀ ਇਸਤ੍ਰੀ, ਤਾਰਾ] । [12]ਕ੍ਰਿਸ਼ਨ। [13]ਕ੍ਰਿਸ਼ਨ ਜੀ ਦੀ ਵਿਆਹੁਤਾ ਇਸਤ੍ਰੀ । [14]ਅਨੰਦ ਚਿਤ ਵਾਲੀ । [15]ਸੁੰਦਰ (ਇਸਤ੍ਰੀਆਂ) ਚਪਲ ਤੇ ਸੁਹਣੇ ਨੇਤ੍ਰਾਂ ਨਾਲ"""""। *ਦੇਖੋ ਰਾਸ ੪ ਅੰਸੁ ੧੩ ਅੰਕ ੩੬ ਦੀ ਹੇਠਲੀ ਟੂਕ । †ਪਾ:—ਸ੍ਰਾਤ।

ਉਪਾਏ। ਚਹੂੰ ਓਰ ਮਿਲੀ ਸਮੁਦਾਏ। ਲਖਿ ਮਹਿਮਾ ਸੀਸ ਨਿਵਾਏ॥੩੮॥
ਸ੍ਰੈਯਾ ॥ ਸਾਸ ਤਬੈ ਬਡਭਾਗ ਭਰੀ ਨਿਜ ਅੰਕ ਬਿਠਾਇ ਸਨੇਹ ਮਹਾਨਾ।
ਸੀਸ ਪੈ ਹਾਥ ਕੋ ਫੇਰਿ ਸਰਾਹਤਿ, ਛੀਨ ਲਗੈ ਨਹਿੰ, ਭੈ ਮਨ ਮਾਨਾ।
ਸਾਰੀਆਂ ਸਾਰੀਆਂ[1] ਹੈ ਬਲਿਹਾਰੀਆਂ, ਗਾਰੀਆਂ ਹਾਸ ਕਰੈਂ ਬਿਧਿ ਨਾਨਾ।
ਬੋਲਤਿ ਮਾਧੁਰ ਪ੍ਰੇਮ ਧਰੇ ਉਰ ਸ਼੍ਰੀ ਗੁਰ ਜੋਗ ਹੀ ਤਾਂਹਿ[2] ਬਖਾਨਾ ॥ ੩੯॥
ਯੌ ਮਿਲਿਕੈ ਸਭਿਕੋ ਸ਼ੁਭ ਰੀਤਿ ਬਿਲਾਸਤਿ ਹਾਸ ਕਰੈਂ ਮਨ ਭਾਏ।ਜਾਨਿ
ਸਮੈ ਨਿਕਸੇ ਤਬਿਹੂੰ ਜਨਵਾਸ ਬਿਖੈ ਕਲਗੀਧਰ ਆਏ।ਬੈਠਿ ਸਿੰਘਾਸਨਿ
ਪੀਠ[3] ਸੁਹਾਵਤਿ ਆਵਤਿ ਭੇ ਸਭਿ[4] ਸੀਸ ਨਿਵਾਏ। ਹੈ ਪਰਿਵਾਰਤਿ ਬ੍ਰਿੰਦ
ਥਿਰੇ ਜਨੁ ਬੀਚ ਸੁ ਪੂਰਨ ਚੰਦ[5] ਸੁਹਾਏ॥ ੪੦॥ ਦੋਹਰਾ ॥ ਸੈਗਤਿ
ਬਿਨਤੀ ਦੀਨ ਹੈ ਕਰਿ ਕਰਿ ਜੋਰਤਿ ਹਾਥ। ਰਾਖਨੋ ਸਿਵਰ ਉਤਾਰ ਤਹਿੰ
ਅਧਿਕ ਪ੍ਰੀਤ ਕੇ ਸਾਥ॥ ੪੧॥ ਕੇਤਿਕ ਬਾਸੁਰ ਸਤਿਗੁਰੂ ਕੀਨੋ ਸਿਵਰ
ਮੁਕਾਮ। ਪਿਖਿ ਸੈਗਤਿ ਕੋ ਭਾਉ ਕੋ ਕਰਹਿੰ ਪੂਰਨੋ ਕਾਮ[6]॥੪੨॥ ਕੌਤਕ
ਹੋਤਿ ਅਨੇਕ ਬਿਧਿ ਮੇਲਾ ਭਯੋ ਬਿਸ਼ਾਲ। ਧਨ ਖਾਟਹਿੰ ਨਿਜ ਲਾਭ ਕੋ
ਸਤਿਗੁਰ ਪਿਖਹਿੰ ਨਿਹਾਲ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ
ਰੁਤੇ 'ਬਜਾਹ' ਪ੍ਰਸੰਗ ਬਰਨਨੰ ਨਾਮ ਚਤੁਰਦਸ਼ਮੋ ਅੰਸੂ ॥ ੧੪ ॥

੧੫. [ਬਰਛੇ ਨਾਲ ਚਸ਼ਮਾ ਚਲਾਉਣਾ]।

ਦੋਹਰਾ ॥ ਪੋਸ਼ਿਸ਼ ਸੁਖਮ ਬਸਨ ਕੀ ਅਧਿਕ ਜਿ ਬਨੀ ਨਵੀਨ। ਨਿਤ ਪਖਾ-
ਰਿਬੋ ਹੋਹਿ ਤਿਨ, ਪਹਿਰਹਿੰ ਗੁਰੂ ਪ੍ਰਬੀਨ ॥੧॥ ਸ੍ਰੈਯਾ॥ ਪੀਤ ਦੁਕੂਲ[7] ਧਰੇ
ਦੁਤਿ ਮੂਲ ਤੁਰੰਗ ਅਰੂਢਤਿ ਆਪ ਸਿਧਾਰੇ।ਜਾਤਿ ਬਜਾਰਨਿ ਬੀਚ ਪ੍ਰਭੂ
ਨਰ ਨਾਰਿ ਚਹੂੰਦਿਸ਼ਿ ਬੰਦਨ ਧਾਰੇ। ਚੰਚਲ ਚਾਰੁ ਚਲਾਇ ਫੰਦਾਵਤਿ
ਸ਼ੋਭਤਿ ਹਯ ਇਸ ਭਾਂਤਿ ਉਦਾਰੇ।ਸੈਝ ਸਮੈ ਘਨ ਜਨੋਂ ਚਢਿ ਮੋਰ ਪੈ ਜਾਤਿ
ਨਚਾਵਤ ਮਾਰਗ*ਸਾਰੇ[8]॥੨॥ਆਇ ਗਯੋ ਧੁਬੀਆਂ[9] ਅਗਵਾਇ,ਦੁਊ ਕਰ
ਜੋਰਤਿ ਏਵ ਬਖਾਨਾ।'ਰਾਵਰ ਕੇ ਨਿਤ ਚੀਰ ਪਖਾਰਤਿ, ਸੋ ਤਨ ਧਾਰਤਿ
ਹੋ ਹਿਤ ਠਾਨਾ[10]। ਆਏ ਬਰਾਤ ਸਮੇਤ ਇਹਾਂ ਮਲਹੀਨ[11] ਸੁ ਨੀਰ ਨਹੀਂ

[1]ਸੱਭੇ ਸਾਲੀਆਂ। [2]ਤਿਸ (ਸ਼੍ਰੀ ਜੀਤ ਕੌਰ ਜੀ) ਨੂੰ ਗੁਰੂ ਜੀ ਦੇ ਜੋਗ। [3]ਦੀ ਪਿੱਠ ਤੇ। [4](ਜੋ) ਆਏ ਤਿਨ੍ਹਾਂ ਸਭਨਾਂ ਨੇ। [5]ਪੂਰਣਮਾਂ ਦਾ ਯਾ ਪੂਰਾ ਚੰਦ। [6]ਇੱਛਾ। [7]ਦੁਪੱਟਾ, ਬਸਤ੍ਰ। [8]ਜਿਵੇਂ ਤ੍ਰਿਕਾਲਾਂ ਸਮੇਂ ਬਦਲ ਚੜ੍ਹੇ ਤੇ ਮੋਰ (ਨਚਦਾ ਹੈ) ਤਿਵੇਂ ਰਾਹ ਵਿਚ ਨਚਾਂਵਦੇ ਜਾਂਦੇ ਹਨ (ਘੋੜਾ) ਸਾਰੇ ਜਣੇ। [9]ਧੋਬੀ। [10]ਭਾਵ ਜਿਨ੍ਹਾਂ ਨੂੰ ਤੁਸੀਂ ਖੁਸ਼ੀ ਨਾਲ ਪਹਿਰਦੇ ਹੋ। [11]ਮੈਲ ਤੋਂ ਬਿਨਾਂ, ਨਿਰਮਲ।

*ਪਾ:—ਭਾਵਤਿ।

ਕਿਸ ਥਾਨਾ। ਹੇਰਿ ਫਿਰਜੋ ਚਹੁੰ ਓਰ ਭਲੇ,ਨਹਿ ਪ੍ਰਾਪਤਿ ਭਾ ਚਿਤ ਚਿੰਤ ਮਹਾਨਾ ॥ ੩ ॥ ਪੋਸ਼ਿਸ਼ ਨੀਤ ਉਤਾਰਤਿ ਹੋ, ਇਕਠੀ ਮਮ ਤੀਰ[1] ਭਈ ਸਮੁਦਾਈ। ਆਪ ਕਰੋ ਅਬਿ ਆਇਸੁ ਜਾਂ ਬਿਧਿ, ਤਜੋਂ ਕਰਿਹੌਂ ਪਟ ਹੇਤੁ ਉਪਾਈ'। ਸ਼੍ਰੀ ਕਲਗੀਧਰ ਬੇਨਤੀ ਕੋ ਸੁਨਿ ਸੈਲ[2] ਸਮੀਪ ਗਏ ਤਿਸ ਥਾਈਂ। ਸੰਗ ਕ੍ਰਿਪਾਲ[3] ਹੈ, ਮਾਨਵ ਜਾਲ ਹੈਂ, ਧੋਬੀ ਸੁ ਨਾਲ ਹੈ ਜਾਂਹਿ ਜਨਾਈ॥੪॥ਸੰਗੀ ਕੇ ਹਾਥ ਹੁਤੋ ਬਰਛਾ,ਫਲ ਤੀਛਨ ਭੀਛਨ ਮਾਨੁਫਨੀ[4]। ਸ਼੍ਰੀ ਕਲਗੀਧਰ ਹਾਥ ਮੈ ਲੀਨਿ, ਝੁਮਾਇ ਕੈ ਨੀਚੇ ਕੋ ਕੀਨਿ ਅਨੀ। ਦੇਖਤਿ ਹੈਂ ਚਹੁੰ ਓਰ ਘਨੇ ਜਨ,ਤੋਲ ਕੈ ਓਜ ਤੇ ਭੂਮ ਹਨੀ।ਦੀਹ ਗਡਜੋ ਦਿੜ[5] ਠਾਢ ਭਯੋ ਤਬਿ ਸ਼੍ਰੀ ਮੁਖ ਤੇ ਸਭਿ ਸੰਗ ਭਨੀ॥੫॥'ਐਂਚਿ ਨਿਕਾਸਹੁ ਓਜ ਪ੍ਰਕਾਸ਼ਹੁ[6] ਨੀਰ ਭਲੋ ਨਿਕਸੈ ਇਸ ਨੀਚੇ'। ਸੰਗੀ ਤੁਰੰਗ ਤੇ ਜਜੋਂ* ਉਤਰਜੋ, ਬਲ ਧਾਰਿ ਬਿਸਾਲ ਕੋ ਊਪਰ ਖੀਚੇ। ਸੋ ਨ ਪਟਜੋ ਬਿਸਮਾਇ ਹਟਜੋ, ਬਡ ਪ੍ਰਾਕ੍ਰਮ ਜਾਨਿ ਲਯੋ ਗੁਰ ਬੀਚੇ।–ਮੈਂ ਤਰੁਨਾਪਨ ਕੋ ਅਬਿ ਪ੍ਰਾਪਤਿ[7], ਏ ਲਘੁ ਬੈਸ ਨਹੀਂ ਬਲ ਸੀਚੇ[8]–॥ ੬ ॥ ਹਯ ਕੇ ਅਸਵਾਰ ਗੁਰੂ ਬਲ ਧਾਰਿ ਉਖਾਰ ਲਯੋ ਬਰਛਾ ਤਤਕਾਲਾ। ਫਲ ਟੂਟਜੋ ਨਹੀਂ, ਦਿਢ ਜੁਟਜੋ ਤਥਾ[9] ਜਲ ਛੂਟਜੋ ਬਡੋ ਤਹਿ ਤੇ ਬਹਿ ਚਾਲਾ[10]।ਪਿਖਿਦੂਸਰੇ ਕ੍ਰਾਤ ਧਰੀ ਚਿਤ ਮੈਂ–ਜੁਗ ਹਾਥ ਕਿ ਜੋਰ ਤੇ ਲੇਤਿ ਨਿਕਾਲਾ[11]–। ਮਨ ਜਾਨਿ ਪ੍ਰਭੂ ਪੁਨ ਭੂਮ ਹਨਜੋ[12], ਤਬਿ ਪਾਥਰ ਫੋਰ ਧਸਜੋ ਸੁ ਬਿਸਾਲਾ॥੭॥ ਦੂਸਰੇ ਸਾਥ ਕਹਜੋ 'ਲਿਹੁ ਐਂਚ', ਸੁਨਜੋ ਤਤਕਾਲ ਗਹਜੋ ਬਲ ਲਾਏ। ਦੌਨੋਂ ਹਾਥਨ ਪੈਰਜਮਾਇ,ਨਿਕਾਸਨ ਚਾਹਿ,ਨਹੀਂ ਨਿਕਸਾਏ।ਹੇਰਿ ਹਟਜੋ ਮੁਖ ਕੀਨਿ ਤਰੇ ਕਹੁ[13],ਸ਼੍ਰੀ ਗੁਰ ਪ੍ਰਾਕ੍ਰਮ ਤੇ ਬਿਸਮਾਏ। ਦੇਖਿ ਕ੍ਰਿਪਾਲ ਸੁ ਮਾਤੁਲ ਨੈ, ਬਡਿਆਈ ਜਨਾਇ ਭਲੇ ਸਮੁਝਾਏ[14]॥੮॥ 'ਆਪ ਤੁਰੰਗ ਪੈ ਹਾਥਨਿਸਾਥ ਨਿਕਾਸਨਕੀਨਿ ਛਟੀ ਜਲਧਾਰਾ।ਦੌਨ[15]ਤੇ ਨਿਰਮਲ ਨੀਰ

[1]ਮੇਰੇ ਪਾਸ। [2]ਪਹਾੜ। [3]ਮਾਮਾ ਕ੍ਰਿਪਾਲ ਜੀ। [4]ਤਿੱਖਾ ਫਲ ਮਾਨੋਂ ਭਜਾਨਕ ਸੱਪ ਹੈ।[5](ਜ਼ਮੀਨ ਵਿਚ ਬਰਛਾ) ਬਹੁਤਾ ਗੜ ਗਿਆ। [6]ਦਿਖਾਉ। [7]ਭਾਵ ਮੈਂ ਜਵਾਨੀ ਵਿਚ ਹਾਂ। [8]ਭਾਵ ਅਜੇ ਪੂਰਾ ਬਲ ਇਨ੍ਹਾਂ ਵਿਚ ਨਹੀਂ। [9]ਪਹਿਲੇ ਵਾਂਗ ਲੱਗਾ ਰਿਹਾ (ਫਲ ਦਸਤੇ ਨੂੰ)। [10]ਵਹਿ ਟੁਰਿਆ। [11]ਮੈਂ ਦੋ ਹੱਥਾਂ ਦੇ ਜ਼ੋਰ ਨਾਲ ਨਿਕਾਲ ਲੈਂਦਾ। [12]ਫੇਰ ਧਰਤੀ ਤੇ ਮਾਰਿਆ। [13]ਹੇਠਾਂ ਨੂੰ। [14]ਮਾਮਾ ਕ੍ਰਿਪਾਲ ਜੀ ਨੇ ਦੇਖਕੇ (ਸਤਿਗੁਰੂ ਜੀ ਦੀ) ਵਡਿਆਈ ਦੱਸ ਕੇ (ਸੰਗੀ ਆਦਿ ਨੂੰ) ਚੰਗੀ ਤਰ੍ਹਾਂ ਸਮਝਾਇਆ। [15](ਬਰਛੇ ਦੇ) ਦੋਹਾਂ (ਟੱਕਾਂ) ਤੋਂ।

*ਪਾਃ--ਤੁਰੰਗ ਤਰੇ।

ਚਲਨੋ ਅਵਲੋਕਿ ਅਚੰਭ ਸਭੈ ਤਬਿ ਧਾਰਾ। ਜਨੋਂ ਜਲ ਹੈ ਸਲਿਤਾ ਬਡ ਕੋ ਕਿਤ ਤੇ ਇਹੁ ਆਵਤਿ ਬੇਗ ਉਦਾਰਾ। ਹਾਥ ਪ੍ਰਮਾਨ ਧਸਨੋ ਬਰਛਾ ਤਿਸ ਤੇ[1] ਅਬਿ ਛੂਟ ਚਲਨੋ ਜਲ ਨਾਰਾ[2]॥੯॥ਮਾਤੁਲ ਬਾਤ ਕਹੀ'ਸੁਨੀਏਂ ਪ੍ਰਭੂ ਜੂ ! ਜੁਗ ਧਾਰ ਚਲੀ ਜਲਕੀ। ਕੀਜਿਯੇ ਆਪ ਤ੍ਰਿਬੈਨੀ ਇਹਾਂ ਦਰਸੈ ਸਭਿ ਸੰਗਤਿ ਪਾਛਲਕੀ। ਸੈਂਕਰੇ ਸੈਬਤ ਚਿੱਨ੍ਹਤ ਹੈ ਇਹ ਸਾਖ[3] ਰਹੈ ਤੁਮਰੇ ਬਲ ਕੀ।ਬਨਾਹ ਭਯੋ ਸਭਿ ਲੋਕ ਲਖੈਂ[4] ਬਿਥਰੈ ਮਹਿਮਾ ਇਮ ਧਾ ਥਲ ਕੀ' ॥ ੧੦ ॥ ਸ਼੍ਰੀ ਕਲਗੀਧਰ ਹਾਥ ਉਭਾਰਿ ਪ੍ਰਹਾਰ ਕਰਜੋ ਪੁਨ ਤੀਸਰ ਬਾਰੀ।ਫੇਰ ਨਿਕਾਸਨਿ ਕੀਨਿ[5]ਮਹਾਂਬਲਿ,ਤੀਨ ਸਥਾਨ ਬਹਜੋ ਪੁਨ ਬਾਰੀ[6]।ਦੇਖਤਿ ਸੰਗਤਿ ਕੇ ਗਨ ਮਾਨਵ ਬਾਰਹਿ ਬਾਰ ਸੁ ਦੇਂ ਮਨ ਬਾਰੀ[7]। ਹੋਤਿ ਭਈ ਬਿਸਤੀਰਤ ਕੀਰਤਿ, ਜਨੋਂ ਬਹੁ ਮਾਲਤੀ ਕੀ ਫੁਲਬਾਰੀ[8] ॥ ੧੧॥ ਸ਼੍ਰੀ ਮੁਖ ਤੇ ਫੁਰਮਾਵਨਿ ਕੀਨਿ'ਅਹੋ ਧੁਬੀਆ ! ਸਭਿ ਚੀਰ ਹਮਾਰੇ। ਜਾਵਦ ਹੈਂ ਇਸ ਥਾਨ ਮਝਾਰਹਿ, ਤਾਵਦ ਨੀਕਹਿ ਲੇਹੁ ਪਖਾਰੇ'। 'ਧੰਨ ਗੁਰੂ' ਮੁਖ ਤੇ ਕਹਿਕੈ ਸਭਿ ਪੋਸ਼ਿਸ਼ ਪੋਟ ਧਰੀ ਸੁ ਉਤਾਰੇ। ਧੋਵਨਿ ਲਾਗ ਧਰੈ ਅਨੁਰਾਗ ਕੋ ਪਾਗ ਤੇ ਆਦਿ ਕੀ ਮੈਲ ਬਿਦਾਰੇ ॥ ੧੨ ॥ ਆਪ ਗਏ ਹਯ ਤੁੰਦ[9] ਨਚਾਵਤਿ ਦੂਰਕਿਤੇਕ ਫਿਰੇ ਹਟਿ ਆਏ। ਹੋਤਿ ਭਈ ਸੁਧ ਸ਼੍ਰੀ ਗੁਰ ਕਾਰ ਕੀ, 'ਨੀਰ ਨਵੀਨ ਕੋ ਨਾਰੋ[10] ਚਲਾਏ। ਤੀਨ ਪ੍ਰਹਾਰ[11]ਤੇ ਧਾਰ ਚਲੀ' ਸੁਨਿ ਕੈ ਨਰ ਨਾਰਿ ਸਭੈ ਬਿਸਮਾਏ। ਜਾਤਿ ਬਿਲੋਕਨਿ ਲੋਕ ਅਨੇਕ, ਬਿਬੇਕ ਨਿਧਾਨ[12] ਕੇ ਕੌਤਕ ਗਾਏ॥ ੧੩॥ ਕੋ ਇਸ਼ਨਾਨ ਕਰੈ ਅਚਮਾਨ[13]ਕੋ,ਦੇਖਿਬਿਸ਼ੇਖ ਭਨੈਂ'ਬਲਵੰਤੇ।ਪੂਰਨਸ਼੍ਰੀਪ੍ਰਭੁਦੀਨ ਪੈਦਨਾਲ ਹਤਜੋ ਜਿਨ ਰਾਵਨ ਜੁੱਧ ਕਰੰਤੇ। ਰੱਛ ਕਰੀ ਪ੍ਰਹਿਲਾਦ ਕੀ ਆਪ ਭਯੋ ਨਰ ਸਿੰਘ ਸੁ ਦੈਤ ਕੋ ਹੰਤੇ[14]।ਕਮਾ ਇਨ ਕੋ ਬਲ ਕੋ ਪਰਮਾਨ ਹੈ ਤੀਨਹੁੰ ਲੋਕ ਪਤੀ ਭਗਵੰਤੇ[15]॥੧੪॥ਆਵਤਿ ਹੈਂ ਇਕ ਧਾਵਤਿ ਜਾਵਤਿ ਗਾਵਤਿ ਕੀਰਤਿ ਪਾਵਨ ਕੋ। ਕੋਤਿਕ ਬਾਸੁਰ ਕੀਨਿ ਮੁਕਾਮ ਸੁ ਸੰਗਤਿ ਕੇ ਹਰਖਾਵਨਿ ਕੋ। ਕੌਤਕ ਹੋਤਿ ਬਿਲੋਕਤਿ ਲੋਕ, ਪ੍ਰਮੋਦ ਗੁਰੂ ਗੁਨ[16]

[1]ਉਸ (ਟੱਕ) ਤੋਂ। [2]ਨਾਲਾ। [3]ਗਵਾਹੀ ਰਹੇਗੀ। [4]ਜਾਣਨਗੇ। [5]ਕੱਢਿਆ (ਬਰਛਾ)। [6]ਸੋਸ਼ਟ ਜਲ। [7]ਵਾਰ ਵਾਰ ਮਨ ਕੁਰਬਾਨ ਕਰਦੇ ਹਨ। [8]ਫੁਲਵਾੜੀ। [9]ਤੇਜ਼। [10]ਨਾਲਾ। [11]ਤਿੰਨ (ਵਾਰੀ) ਮਾਰਨ ਕਰਕੇ। [12]ਭਾਵ ਗੁਰੂ ਜੀ ਦੇ। [13]ਪੀਂਦੇ ਹਨ ਕਈ। [14]ਨਾਸ਼ ਕੀਤਾ। [15]ਤ੍ਰਿੰਨਾਂ ਲੋਕਾਂ ਦੇ ਪਤੀ ਭਗਵੰਤ ਹਨ। [16]ਪ੍ਰਸੰਨ ਹੁੰਦੇ ਹਨ ਗੁਰੂ ਜੀ ਦੇ ਗੁਣ ਗਾ ਗਾ ਕੇ।

ਗਾਵਨਿ ਕੋ।ਭੀਰ ਬਜਾਰ ਮਝਾਰ ਹਜਾਰਨਿ ਹੈ।ਬਿਵਹਾਰਕਮਾਵਨਿਕੋ॥੧੫॥
ਹੋਤਿ ਅਹਾਰ ਅਨੇਕ ਪ੍ਰਕਾਰ,ਕਰੈਂ ਹਿਤ ਧਾਰਿ ਅਚਾਇ ਅਨੰਦਤਿ। ਬ੍ਰਿੰਦ ਮਸੰਦ ਸੁ ਪ੍ਰੇਰਤਿ ਸੰਗਤਿ ਆਪਨਿ ਡੇਰੇ ਮੈਂ ਲਯਾਇ ਕੈ ਬੰਦਤਿ। ਹਾਥਨਿ ਜੋਰਿ, ਨਿਹੋਰਤਿ ਸ਼੍ਰੀ ਗੁਰ, ਦੇਤਿ ਅਕੋਰਨਿ ਦੋਸ਼ ਨਿਕੰਦਤਿ[1]। ਫੇਰ ਨਹੀਂ ਅਵਿਕਾਸ਼ ਲਹੈਂ ਅਸ[2], ਦੋਨਹੁ ਲੋਕਨਿ ਲਾਭ ਬਿਲੰਦਤਿ ॥ ੧੬ ॥
ਦੋਹਰਾ ॥ ਕਹੌਂ ਕਹਾਂ ਲਗਿ ਬਜਾਹ ਕੋ ਲਵਪੁਰਿ ਜਥਾ ਉਛਾਹ। ਮਾਨੁਖ ਤਨ ਸਫਲਾ ਕਰਸੋ ਪਹੁੰਚੇ ਮੇਲ ਜਿ ਮਾਂਹ[3] ॥੧੭॥ ਜਹਾਂ ਨਿਕਾਸਨੋ ਨੀਰ ਕੋ ਤੋਮਰ ਅਨੀ ਪ੍ਰਹਾਰਿ[4]। ਚਿੰਨ੍ਰਤਿ ਥਲ ਸੋ ਆਜ ਲਗ ਚਲਤਿ ਧਾਰ ਕਛੁ ਧਾਰ*॥ ੧੮ ॥ ਸ੍ਰੈਯਾ ॥ ਸ਼੍ਰੀ ਮੁਖ ਤੇ ਫੁਰਮਾਵਨਿ ਕੀਨਿ 'ਅਬੈ ਹਮ ਕੋ ਕਰਿ ਦੇਹੁ ਬਿਦਾ'। ਜਾਇ ਮਸੰਦ ਬਖਾਨਤਿ ਭਾ, ਸਭਿਹੀ ਬਿਧਿ ਤਮਾਰੀ ਕੋ ਠਾਨਿ ਤਦਾ[5]। ਦਾਇਜ ਆਨਿ ਧਰਸੋ ਸਗਰੋ ਗੁਰ ਕੀ ਮਰਜ਼ੀ ਉਰ ਜਾਨੀ ਜਦਾ।ਆਪ ਮਿਲੈ, ਮਿਲ ਬਾਤਭਨੈ†'ਇਹ ਆਨੰਦਯਾਦਿ ਰਿਦੈ ਹੈ ਸਦਾ'॥੧੯॥ਸੁੰਦਰ ਆਨਿ ਤੁਰੰਗਮ ਕੋ ਗਰਭੂਖਨ ਪਾਇਬਿਸਾਲ ਸਜਾਏ। ਰੇਸ਼ਮੀ ਚੀਰ ਸੁਰੰਗ ਤੇ ਛਾਦਤਿ ਦੇ ਕਵਿਕਾ ਮੁਖ ਮਹਿੰ ਤਹਿੰ ਲਯਾਏ। ਯੌਂ ਸਭਿ ਤਮਾਰ ਕਰੀ ਵਸਤੂ ਇਕ ਥਾਨ ਸਕੋਲਿ ਧਰੀ[6] ਸਮੁਦਾਏ।ਡਾਸਿ ਪ੍ਰਯੰਕ, ਪਠਾਇ ਦਿਯੋ ਦਿਜ ਸ਼੍ਰੀ ਗੁਰ ਜੀ ਤਤਕਾਲ ਬੁਲਾਏ॥੨੦॥ ਬ੍ਰਿੰਦ ਮਸੰਦਨਿ ਸੰਗ।ਤਿਮੋਂ ਪ੍ਰਭੁ ਤਮਾਰੀਸੁਨੀ ਜਬਿਹੇਤੁ ਬਿਦਾਈ।ਬਾਦਿਤ ਬਾਜ ਉਠੇ ਤਤਕਾਲ,ਕਹੀ ਮੁਖ ਬਾਤ ਨ ਦੇਤਿ ਸੁਨਾਈ।ਆਪ ਉਠੇ ਮਹਾਰਾਜ ਗੁਰੂ ਨਿਜ ਸੰਗ ਸਭਾਕੋ ਲਿਯੇਸਮੁਦਾਈ।ਜਾਇ ਨਿਵੇਸ[7] ਪ੍ਰਵੇਸ਼ ਭਏ,ਸਿਰ ਨੰਮ੍ਰਿ ਅਸ਼ੇਸ਼[8] ਉਠੇ ਅਗਵਾਈ ॥ ੨੧ ॥ਸਭਿ ਬੀਚ ਪ੍ਰਯੰਕ ਪੈ ਬੈਠਿ ਗਏ, ਚਹੂੰ ਓਰ ਨਿਹਾਰਤਿ ਹੈਂ ਨਰ ਨਾਰੀ। ਉਸ਼ਨੀਕ[9] ਜਿਗਾ ਕਲਗ਼ੀ ਕਲ ਕੁੰਡਲ ਡੋਲਕਪੋਲ ਹੁਵੈਂ ਬਲਿਹਾਰੀ‡।ਅਰਬਿੰਦਬਿਲੋਚਨ ਸੋਚਬਿਮੋਚਨ, ਛੋਰ ਸਕੋਚ[10], ਪਿਖੈਂ ਮਤਿ ਹਾਰੀ[11]। ਗਨ ਆਨਿ ਬਿਭੂਖਨ ਥਾਲ ਧਰੇ, ਬਹੁ ਬਾਸਨ ਕੋ ਧਰਿ ਕੀਨਸਿ ਤਮਾਰੀ ॥ ੨੨ ॥ ਭਾਟ ਨੇ ਦਾਇਜ ਪੁੰਜ

[1]ਦੋਸ਼ਾਂ ਦੇ ਨਾਸ਼ ਕਰਤਾ ਜੀ ਨੂੰ। [2]ਐਸਾ ਸਮਾਂ ਨਹੀਂ ਮਿਲੇਗਾ। [3]ਵਿਚ। [4]ਬਰਛੇ ਦੀ ਮੁਖੀ ਮਾਰਕੇ। [5]ਕਰਕੇ ਤਦੋਂ। [6]ਇਕੱਠੀ ਕਰ ਰੱਖੀ। [7]ਡੇਰੇ। [8]ਸਾਰੇ। [9]ਦਸਤਾਰ। [10]ਭਾਵ ਖੁੱਲਮ ਖੁੱਲ੍ਹਾ। [11]ਭਾਵ ਮਗਨ ਹੋਏ।

*ਇਹ ਚਸ਼ਮਾਂ ਹੁਣ ਤਕ ਜਾਰੀ ਹੈ ਗੁਰੂ ਕਾ ਲਾਹੌਰ ਆਨੰਦ ਪੁਰ ਤੋਂ ਸੱਤ ਅੱਠ ਮੀਲ ਤੇ ਹੈ।

†ਪਾਃ—ਬਿਧ ਬਾਤ ਬਨੈ।

‡ਪਾਃ—ਡੋਲਤਿ ਬੋਲਤਿ ਹੈ ਬਲਿਹਾਰੀ।

ਗਿਨਜੋ*,ਧਨ ਅੰਬਰ[1]ਹੈਂ ਬਹੁਮੋਲਨ ਕੇ।ਆਨਿ ਬਿਠਾਈਤਬੈ ਦੁਲਹੀ[2] ਬਹੁ ਰੰਗ ਸੁਹਾਇਨਿ ਚੋਲਨ ਕੇ[3]।ਅੰਜੁਲ[4] ਕੋ ਭਰਿ ਛੋਰਤਿ ਭਾ,ਅਨੁਸਾਰ ਭਯੋ ਦਿਜ ਬੋਲਨਿ ਕੋ। ਜੀਤੋ ਪਿਤਾ ਜੁਤਿ ਭਾਗ ਬਿਲੰਦ ਮਨਿੰਦ ਕਹੈਂ ਕਿਹ ਤੋਲਨ ਕੋ[5]॥੨੩॥ਕੀਨਿ ਸਭੀ ਕੁਲ ਰੀਤਿ ਭਲੀ ਬਿਧਿ ਸ਼੍ਰੀ ਗੁਰ ਫੇਰ ਉਠੇ ਤਤਕਾਲਾ। ਹੋਇ ਬਿਦਾ ਘਰ ਸਾਸੁਰ ਤੇ ਨਿਕਸੇ ਅਵਿਲੋਕਤਿ ਲੋਕ ਬਿਸਾਲਾ। ਬਾਦਿਤ ਬ੍ਰਿੰਦ ਬਜੈਂ ਅਗਵਾਨ, ਸੁ ਡੇਰੇ ਮੈਂ ਆਇ ਕੈ ਤਮਾਰ ਕ੍ਰਿਪਾਲਾ।ਆਯੁਧ ਅੰਗ ਸਜਾਵਤਿ ਭੇ ਮਨ ਭਾਵਤਿ ਜੋ ਕਰਵਾਰ[6] ਕਰਾਲਾ ॥੨੪॥ਸੰਗ ਖਤੰਗਨਿ ਪੂਰ ਨਿਖੰਗਹਿ[7] ਅੰਗ ਸਜਾਇ ਚਢੇ ਤਬਿਘੋਰੇ।ਹਾਥ ਸਰਾਸਨ[8] ਸ਼ੋਭਤਿ ਹੈ ਬਰ ਜ਼ੇਵਰ ਜੋਤਿ ਦਿਪੈ ਚਹੁੰਓਰੇ।ਹ੍ਵੈ ਸਖੀਆਂ ਪਰਵਾਰਤਿ[9]ਪੁੰਜ ਮਿਲੈਂ ਦੁਲਹੀ[10],ਸੁਚਢਾਇਕੈਡੋਰੇ।ਬ੍ਰਿੰਦ ਮਸੰਦ ਬਿਲੰਦ ਲਿਯੋ ਧਨ ਮੇਘ ਮਨਿੰਦ ਵੁਠੇ ਕਰਿ ਜੋਰੇ[11] ॥ ੨੫ ॥ ਆਵਤਿ ਊਪਰਿ ਕੋ ਬਰਖਾਵਤਿ ਆਗੇ ਕਰਸੋ ਸਭਿਹੂੰਨ ਤੇ ਛੋਰਾ। ਪੰਥ ਪਰੇ ਪੁਰਿ ਆਨੰਦ ਕੋਰ ਬਿਲੋਚਨ ਲਾਗ ਰਹੇ ਤਿਤ ਓਰਾ। ਹੋਤਿ ਕੁਲਾਹਲ ਧੂਰ ਉਡੀ,ਗੁਰ ਦੇਖਿ ਟਿਕਾਇ ਲਿਯੋ ਨਿਜ ਘੋਰਾ। ਸੰਗ ਬਰਾਤ ਪ੍ਰਘਾਤ[12] ਸੁ ਮਾਰਗ, ਹ੍ਵੈ ਮਨ ਬੀਚ ਅਨੰਦ ਨ ਥੋਰਾ ॥ ੨੬ ॥ ਜਸੋਂ ਧਨ ਡਾਰਤਿ ਜਾਤਿ ਭਏ, ਤਿਮ ਆਵਤਿ ਭੀ ਬਰਖਾਇ ਬਿਸਾਲਾ[13]। ਜਾਚਿਕ ਦਾਰਿਦ ਦੂਰ ਦੀਓ ਕਰਿ ਜੋ ਤਹਿੰ ਆਇ ਗਏ ਤਤਕਾਲਾ।ਬ੍ਰਿੰਦ ਅਨੰਦਪੁਰੇ ਮੈਂ ਅਨੰਦ ਬਿਲੰਦਹਿ ਪ੍ਰੀਤ ਪ੍ਰਤੀਖਤਿ ਬਾਲਾ[14]।ਮੰਦਰ ਮੇਘਨ[15] ਤੇ ਉਮਡੀ ਤੜਿਤਾ[16]ਬਹੁਰੂਪ ਭਈ ਚਲਚਾਲਾ[17]॥੨੭॥ਤਬਿ ਸ਼੍ਰੀਗੁਜਰੀ ਨਿਜ ਨੰਦ ਨੁਖਾਜੁਤਿ[18]ਦੇਖਨ ਕੌਉਤਲਾਵਤਿ ਹੈ।ਬਹੁਮੇਲ ਭਯੋ ਅਬਲਾ ਗਨਕੋ[19] ਉਮਗਾਵਤਿ ਗੀਤਨ

---

[1]ਕਪੜੇ। [2]ਭਾਵ ਜੀਤੋ ਜੀ। [3]ਕਪੜਿਆਂ ਦੇ। [4]ਚੁੱਲੀ (ਪਾਣੀ ਦੀ)। [5]ਭਾਵ ਜੀਤੋ ਜੀ ਤੇ ਉਨ੍ਹਾਂ ਦੇ ਪਿਤਾ ਦੇ ਭਾਗ ਵਡੇ ਹਨ ਉਨ੍ਹਾਂ ਭਾਗਾਂ ਨੂੰ ਕਿਸ ਦੀ ਤੁੱਲਜਤਾ ਦੇਈਏ ਤੋਲਨਾ ਕਰਕੇ ਭਾਵ ਵਿਚਾਰ ਕੇ। [6]ਸ਼੍ਰੀ ਸਾਹਿਬ। [7]ਬਾਣਾਂ ਦੇ ਨਾਲ ਭਰਿਆ ਹੋਯਾ ਭੱਥਾ। [8]ਧਨੁਖ। [9]ਸਖੀਆਂ ਨਾਲ। [10]ਦੁਲਹਨ ਨੂੰ ਮਿਲਦੀਆਂ ਹਨ। [11]ਵਰਖਣ ਲਗੇ ਜ਼ੋਰ ਨਾਲ। [12]ਚਲਦੇ ਹਨ। [13]ਆਂਵਦਿਆਂ ਭੀ ਬਹੁਤਾ ਬਰਖਾਇਆ। [14]ਬਹੁਤ ਪ੍ਰੀਤੀ ਕਰ ਇਸਤ੍ਰੀਆਂ ਉਡੀਕਦੀਆਂ ਹਨ। [15](ਮਾਨੋ) ਮੰਦਰਾਂ ਰੂਪੀ ਬੱਦਲਾਂ ਤੋਂ। [16]ਬਿਜਲੀ। [17]ਚੰਚਲ ਚਾਲ ਹੋਈ ਬਹੁਤ ਰੂਪਾਂ ਵਿਚ ਇਸਤ੍ਰੀਆਂ ਦੀ। [18]ਪੁੱਤ੍ਰ ਨੂੰ ਸਹਿਤ ਨੋਂਹ ਦੇ। [19]ਸਮੂਹ ਇਸਤ੍ਰੀਆਂ ਦਾ।

*ਆਸ ਨਹੀਂ ਕਿ ਦਾਜ ਖਲੇਰਿਆ ਗਿਆ ਹੋਵੇ।

ਗਾਵਤਿ ਹੈਂ। ਲਖਿ ਤੁੰਗ ਅਟਾਰਨ ਪੈ ਚਢਿ ਕੈ ਦਿਸ਼ ਆਵਤਿ ਕੀ[1]ਦ੍ਰਿਗ ਲਾਵਤਿ ਹੈਂ।ਹਰਖਾਵਤਿ ਹੈਂ, ਬਤਰਾਵਤਿ ਹੈਂ, 'ਇਹ ਚੌਰ ਢੁਰਨੋ ਦਿਖਰਾਵਤਿ ਹੈ' ॥੨੮ ॥ ਹੋਤਿ ਕੁਲਾਹਲ ਨਾਦ ਮਹਾਂ, ਗਨ ਬਾਦਿਤ ਬਾਜ ਸੁਨਾਵਤਿ ਹੈਂ। ਰੰਗ ਅਨੇਕ ਨਿਸ਼ਾਨਨਿ ਕੋ ਪਟ ਬਾਧੁ ਲਗੇ ਫਹਿਰਾਵਤਿ ਹੈਂ। ਧੂਲ ਉਠੈ ਬਡ ਧੂਮ[2] ਪਰੈ ਭਟ ਸੰਗ ਤੁਰੰਗ ਨਚਾਵਤਿ ਹੈਂ । ਬਾਗੋਂ[3] ਸੁਹਾਵਤਿ ਭਾਵਤਿ ਹੈਂ, ਬਿਹਸਾਵਤਿ ਚਾਵਤਿ[4]ਆਵਤਿ ਹੈਂ॥੨੯॥ਚਢਿ ਓਕਨ[5] ਪੈ ਅਵਲੋਕਤਿ ਲੋਕ, ਤ੍ਰਿਯਾ ਨਿਜ ਦ੍ਵਾਰਨਿ ਦ੍ਵਾਰ ਖਰੀ।ਪੁਰਿ ਬੀਚ ਪ੍ਰਵੇਸ਼ ਭਏ ਕਲਗ਼ੀਧਰ, ਭੀਰ ਬਜ਼ਾਰ ਬਿਲੰਦ ਗਰੀ[6]। ਗਨ ਫੂਲਨ ਅੰਜੁਲ ਕੋ ਭਰਿ ਕੈ,ਗੁਰ ਊਪਰ ਗੋਰਤਿ ਮੋਦ ਭਰੀ । ਜਨੁ ਲਾਗ ਝਰੀ ਇਸ ਰੀਤਿ ਪਰੀ ਬਰਖਾ ਸੁ ਕਰੀ ਦੁਤਿ ਹੋਤਿ ਖਰੀ॥੩੦॥ਦੋਹਰਾ॥ਇਮ ਬਰਾਤ ਪ੍ਰਵਿਸ਼ੀ ਸਕਲ ਰਥ, ਹਯ[7], ਬਹਿਲ ਸਮਾਜ । ਮਹਿਦ ਅਨੰਦ ਅਨੰਦਪੁਰਿ ਕ੍ਰਿਪਾ ਪਾਇ ਮਹਾਰਾਜ ॥ ੩੧ ॥ ਬਾਦਿਤ[8] ਛੋਰੇ ਅੱਗ੍ਰ ਸਭਿ ਪਾਛੈ ਦੂਲਹੁ ਚੰਦ[9]। ਸਭਿ ਬਰਾਤ ਪਸ਼ਚਾਤ ਚਲਿ ਕਰਤਿ ਤੁਰੰਗਮ ਤੁੰਦ[10] ॥ ੩੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਬਜਾਹ' ਪ੍ਰਸੰਗ ਬਰਨਨੰ ਨਾਮ ਪੰਚਦਸਮੋ ਅੰਸੂ ॥੧੫॥

੧੬. [ਬਰਾਤ ਵਾਪਸ। ਚੋਰੀ ਹੋ ਗਈ ਬੋਲੀ ਦੱਸੀ]।

ਦੋਹਰਾ॥ਗੁਜਰੀ ਰਿਦੈ ਪ੍ਰਮੋਦ ਧਰਿ ਚਹੂੰ ਕੋਦ[11]ਗਨ ਨਾਰਿ।ਤਯਾਗਿ ਸਦਨ ਨਿਜ ਪੌਰ ਕੋ ਮਿਲੀ ਆਇ ਅਗਵਾਰ ॥੧॥ ਚੌਪਈ ॥ ਬਡੋ ਗੁਰਨਿ[12]ਜਹਿ ਥਾਨ ਸੁਹਾਵਨ । ਚਾਹਤਿ ਹੈਂ ਤਹਿਂ ਮਾਥ ਟਿਕਾਵਨਿ । ਕਹਿ ਕਰਿ ਪ੍ਰੇਰਨੋ ਉਤ ਕੋ ਡੋਰਾ । ਦੂਲਹੁ ਸਹਿਤ ਚਲੇ ਤਿਤ ਓਰਾ॥੨॥ਬਹੁਰ ਬਰਾਤ ਚਲੀ ਪਸ਼ਚਾਤਾ।ਹੇਤੁ ਮਨਾਵਨਿ ਕੋ ਸੁਖਦਾਤਾ।ਮੋਦਕ ਥਾਰ ਲਜਾਇ ਸਮੁਦਾਏ। ਜਾਇ ਅੱਗ੍ਰ ਦਰਬਾਰ ਟਿਕਾਏ ॥ ੩ ॥ ਕਲਗ਼ੀਧਰ ਉਤਰੇ ਤਤਕਾਲਾ । ਦੂਲਹਨ ਸੰਗ ਮਿਲੀ ਗਨ ਬਾਲਾ । ਪਹੁੰਚੇ ਸ਼੍ਰੀ ਦਰਬਾਰ ਅਗਾਰੀ । ਖਰੇ ਹੋਇ ਅਰਦਾਸ ਉਚਾਰੀ ॥ ੪ ॥ ਚਾਰ ਪੰਚ ਗੁਰ ਕੇ ਲੈ ਨਾਮੂ[13] । 'ਬੋਲਹੁ ਵਾਹਿਗੁਰੂ ਸੁਖਧਾਮੂ'। ਪਾਨ ਗ੍ਰਹਨਿ[14] ,ਕਲਗ਼ੀਧਰ ਹੋਵਾ।ਆਨਿ ਆਪ ਕੋ ਦਰਸ਼ਨ ਜੋਵਾ ॥ ੫ ॥ ਅੰਗ ਸੰਗ ਨਿਤ ਰਹਹੁ ਸਹਾਇਕ।ਮੰਗਲ ਦਾਇਕ

---

[1]ਭਾਵ ਜਿਸ ਦਿਸ਼ਾ ਵਲੋਂ ਆ ਰਹੇ ਹਨ ਉਧਰ। [2]ਸ਼ੋਰ। [3]ਕਪੜੇ। [4]ਹਸਦੇ ਹੋਏ ਚਾਉ ਨਾਲ। [5]ਘਰਾਂ ਤੇ। [6]ਗਲੀਆਂ ਵਿਚ। [7]ਘੋੜੇ ਤੇ। [8]ਵਾਜੇ। [9]ਚੰਦ (ਵਾਂਙ)। [10]ਤੇਜ। [11]ਚੁਫੇਰੇ। [12]ਵਡੇ ਗੁਰਾਂ ਦਾ। [13]ਚਾਰ ਤੇ ਪੰਜ=ਨੌਂ ਗੁਰੂ ਸਾਹਿਬਾਂ ਦੇ। [14]ਵਿਵਾਹ।

ਸਹਿਜ ਸੁਭਾਇਕ।ਈਸ ਬ੍ਰਿਧਾਇਕ[1] ਸਭਿ ਜਗਨਾਇਕ। ਸਦਾ ਬਿਘਨ ਕੋ ਓਘਨ ਘਾਇਕ[2] ॥੬॥ ਇੱਤਨਾਦਿਕ ਕਹਿ ਬਿਨੈ ਮਹਾਨੀ।ਕੀਨਿਪ੍ਰਨਾਮ ਜੋਰਿ ਜੁਗ ਪਾਨੀ[3]। ਇਮ ਸ਼੍ਰੀ ਸਤਿਗੁਰ ਤੇਗ ਬਹਾਦਰ। ਕਰੇ ਨਿਹੋਰਨਿ ਸਭਿਹਿਨਿ ਸਾਦਰ ॥੭॥ ਗਮਨੇ ਪੁਨ ਨਿਕੇਤ ਕੀ ਕੋਦ[4]। ਗਾਵਤਿ ਗੀਤ ਸਪ੍ਰੀਤਿ ਪ੍ਰਮੋਦ। ਨੀਕੇ ਸ਼ਗਨ ਸੰਗ ਨਿਜ ਪੌਰ। ਪਹੁੰਚੇ ਧੂੰਮ ਧਾਮ ਬਹੁ ਰੌਰ॥੮॥ ਕਰਿ ਕੁਲ ਰੀਤਿ ਜਾਚਕਨਿ ਦੈਕੈ। ਅੰਤਰ ਪ੍ਰਵਿਸ਼ ਨੁਖਾ ਜੁਤਿ ਹ੍ਵੈ ਕੈ। ਸਨਮਾਨਤਿ ਘਰ ਚਿੱਤ੍ਰਤਿ ਮਾਂਹੀ। ਬੈਠਾਰਸਿ ਬਰ ਆਸਨ ਜਾਂਹੀ ॥੯॥ ਸ਼੍ਰੀ ਗੁਜਰੀ ਧਰ ਧਨ ਕੀ ਥਾਤੀ। ਝੋਰੀ ਪਾਇ ਅਧਿਕ ਹਰਖਾਤੀ। ਬਦਨ ਬਿਲੋਕਿ ਸਪਰਸ਼ਤਿ ਕਰ ਕੋ। ਆਸ਼ਿਖ ਦੇਤਿ ਉਚਰ ਕਰਿ ਬਰ ਕੋ[5] ॥੧੦॥ ਉਤ ਸਤਿਗੁਰ ਨਿਜ ਥਾਨ ਸਿਧਾਏ।ਸਿੰਘਾਸਨ ਪਰ ਬੈਠਿ ਸੁਹਾਏ। ਸੰਗ ਕ੍ਰਿਪਾਲ ਸੁ ਪੰਚਹੁ ਭ੍ਰਾਤਾ। ਸੂਰਜ ਮਲ ਕ ਦੋਨਹੁ ਤਾਤਾ[6]॥੧੧॥ਸਿਖ ਮਸੰਦ ਕੋਤਿਕ ਢਿਗ ਔਰ। ਉਤਰੀ ਸਭਿ ਬਰਾਤ ਨਿਜ ਠੌਰ। ਸਭਿਹਿਨਿ ਕੀ ਸੁਧਿ ਲੈਬੇ ਕਾਜ। ਬੋਲੇ ਗੁਰੂ ਗ਼ਰੀਬ ਨਿਵਾਜ॥੧੨॥ 'ਆਤੁਲ ! ਲੇਹੁ ਮਸੰਦ ਗਨ ਨਾਲ। ਜਹਿੰ ਕਹਿੰ ਨਰ ਪਠਿ ਕਰਹੁ ਸੰਭਾਲ। ਦੇਗ਼ ਰਸਤ ਪਹੁੰਚੈ ਸਭਿ ਡੇਰੇ। ਤ੍ਰਿਣ ਦਾਨਾ ਦਿਹੁ ਹਯਨਿ[7] ਘਨੇਰੇ[8] ॥੧੩॥ ਆਇਸੁ ਮਾਨਿ ਉਠਨੋ ਹਰਖੈਕੈ।ਬ੍ਰਿੰਦਮਸੰਦ ਸੰਗਨਿਜ ਲੈਕੈ।ਸਭਿ ਕੀ ਸੁਧਿ ਨੀਕੀ ਬਿਧਿ ਲੀਨਿ। ਨਿਸ ਮਹਿੰ ਸਕਲ ਬਸੇਰਾ ਕੀਨਿ ॥੧੪॥ਜਥਾ ਜੋਗ ਆਛੇ ਤ੍ਰਿਪਤਾਏ।ਸਿਤਾ[9]ਘ੍ਰਿੱਤ ਮੈਦਾ ਸਮੁਦਾਏ।ਗਰੀ[10] ਬਜ਼ਾਰਨਿ ਸਦਨ ਉਦਾਰਾ। ਦੀਪਮਾਲ ਸਭਿ ਪਰ ਇਕ ਸਾਰਾ ॥ ੧੫ ॥ ਸਭਿ ਨਰ ਉਰ ਹ੍ਵੈ ਕਰਿ ਅਹਿਲਾਦੀ। ਮੰਗਲ ਕਰਹਿੰ ਲਖੈਂ ਗੁਰ ਸ਼ਾਦੀ।ਮਿਲਹਿੰ ਪਰਸਪਰ ਸੁਜਸੁ ਉਚਾਰਹਿੰ। ਭਾਗ ਆਪਨੋ ਅਧਿਕ ਬਿਚਾਰਹਿੰ॥ ੧੬॥ 'ਰਾਮਚੰਦ ਆਨੰਦ ਧਰਿ ਔਧ[11]। ਤਿਮ ਅਨੰਦਪੁਰਿ ਆਨੰਦ ਔਧਿ[12]। ਨਿਤ ਗੁਰ ਦਰਸ਼ਨ ਉਤਸਵ ਸਹਿਤ। ਜਿਸ ਤੇ ਪਾਵਨ ਹ੍ਵੈ ਫਲ ਮਹਿਤ' ॥੧੭॥ ਇੱਤਨਾਦਿਕ ਨਿਜ ਘਰ ਨਰ ਨਾਰੀ। ਗੁਰੂ ਬਾਤ ਕੋ ਕਰਤਿ ਉਚਾਰੀ। ਖਾਨ ਪਾਨ ਕਰਿ ਸੁਖ ਸੋਂ ਸਾਰੇ। ਸੁਪਤ ਭਏ ਹਰਖੰਤਿ ਉਦਾਰੇ ॥੧੮॥ ਜਾਮ ਜਾਮਨੀ

---

[1]ਦੇ ਵਧਾਵਣ ਵਾਲੇ। [2]ਸਮੂਹ ਬਿਘਨਾਂ ਦੇ ਨਾਸ਼ਕ। [3]ਦੋਵੇਂ ਹੱਥ ਜੋੜਕੇ। [4]ਘਰ ਵੱਲ। [5]ਵਰ ਉਚਾਰ ਕੇ। [6]ਦੋਵੇਂ ਪੁੱਤ੍ਰਾਂ (ਸਣੇ)। [7]ਘੋੜਿਆਂ ਨੂੰ। [8]ਖੰਡ। [9]ਗਲੀਆਂ ਤੇ। [10]ਅਯੁੱਧਿਆ ਵਿਚ। [11]ਤਿਵੇਂ ਅਨੰਦ ਦੀ ਅਵਧੀ (ਹੱਦ) ਹੈ ਆਨੰਦਪੁਰ।

ਜਾਗਤਿ ਜਥੈ। ਸਤਿਗੁਰ ਪ੍ਰਭੁ ਕੋ ਸਿਮਰਤਿ ਤਥੈ।ਆਇ ਰਬਾਬੀਗਾਵਨਿ ਲਾਗੇ। ਬਡਭਾਗੀ ਅਨੁਰਾਗੀ ਜਾਗੇ ॥ ੧੯ ॥ ਸੁਨਹਿੰ ਰਾਗ ਤੇ ਸ਼ਬਦ ਬਿਚਾਰੈਂ। ਬਿਸ਼ਯਨਿ ਤੇ ਬਿਰਾਗ ਕੋ ਧਾਰੈਂ। ਬਿਨਾਂ ਪ੍ਰੇਮ[1] ਪ੍ਰਭੁ ਤੇ ਨਿਜ ਨਿੰਦਹਿੰ।ਇਕ ਚਿਤ ਹੁਇ ਗੁਰ ਮਹਿੰਮਾ ਬਿੰਦਹਿੰ[2]॥੨੦॥ ਮਨ ਠਹਿਰਾਇ ਚਰਨ ਅਰਬਿੰਦਹਿੰ[3]।ਪ੍ਰਾਪਤਿ ਹੋਤਿ ਅਨੰਦ ਬਿਲੰਦਹਿ। ਕੋਚਿਤ ਸਤੱਦ੍ਰਵ ਕਰਹਿੰ ਸ਼ਨਾਨ। ਥਿਰਹਿੰ, ਸ਼ਬਦ ਜਹਿੰ ਸੁਨੀਅਹਿ ਕਾਨ[4] ॥ ੨੧॥ ਗੁਰ-ਮਤਿ ਲੇਤਿ ਰਹਿਤਕੋ ਸਹਿਤ।ਮੋਹ ਮਹਿਤ ਚਿਤ ਕੋ ਨਿਤ ਦਹਿਤਿ[5]।ਰਾਤ ਦੁਘਟਕਾ[6] ਤੇ ਸਭਿ ਜਾਗੇ।ਨੌਬਤ ਬਜਨਿ ਲਗੀ ਦਰ ਆਗੇ॥੨੨॥ਸੁਜਸੁ ਕਬਿੱਤਨ ਭਾਟ ਉਚਾਰੈਂ। ਖਰੇ ਨਕੀਬ ਅਵਾਜ਼ ਪੁਕਾਰੈਂ। ਗਨ ਬਿਹੰਗ ਤਰੁਵਰੁ ਪਰ ਬੋਲੈਂ। ਚੱਕ੍ਰਵਾਕ ਮਿਲਿ ਜੁਗਮ[7] ਕਲੋਲੈਂ ॥ ੨੩॥ ਕਲਗ਼ੀ-ਧਰ ਸਤਿਗੁਰ ਭਗਵਾਨ। ਜਾਗੇ ਠਾਨਜੋਂ ਸੌਚ ਸ਼ਨਾਨ। ਥਿਰ ਆਸਨ ਪਰ ਮੁੱਦ੍ਰਤਿ ਨੈਨ। ਨਿਜ ਸਰੂਪ ਕੋ ਆਨੰਦ ਲੈਨ ॥ ੨੪ ॥ ਆਸਾ ਵਾਰ ਭੋਗ ਜਬਿ ਪਾਯੋ। ਸੁਨਿ ਸਭਿਹਿਨਿ ਤਬਿ ਸੀਸ ਨਿਵਾਯੋ। ਜਬਿ ਤੇ ਹੋਇ ਤਰਨਿ[8]ਪਰਕਾਸ਼ਾ*।ਪਹਿਰਨਿ ਥਾਸ[9] ਲਜਾਇ ਗਨ ਦਾਸਾ ॥ ੨੫ ॥ ਚੀਰ ਸਰੀਰ ਧੀਰ ਗੁਰ ਧਰੇ[10]।ਅਲੰਕਾਰ ਸਭਿ ਪਹਿਰਨਿ ਕਰੇ।ਦਿਵਸ ਚਢੇਖਡ ਫਰਸ਼ ਕਰਾਵਾ। ਸੁੰਦਰ ਆਸਨ ਬਹੁਰ ਡਸਾਵਾ†।।੨੬।।ਸ਼੍ਰੀ ਗੋਵਿੰਦ ਸਿੰਘ ਬੈਠੇ ਜਾਇ। ਸੁਧਿ ਕੋ ਸੁਨਿ ਸੁਨਿ ਨਰ ਸਮੁਦਾਇ। ਪ੍ਰਥਮ ਕ੍ਰਿਪਾਲ ਸੁ ਮਾਤੁਲ ਆਯੋ। ਪੰਚਹੁ ਭ੍ਰਾਤ ਆਇ ਸੁਖ ਪਾਯੋ ॥ ੨੭ ॥ ਬ੍ਰਿੰਦ ਮਸੰਦ ਕਰਹਿੰ ਸਭਿ ਬੰਦਨ।ਸੂਰਜਮਲ ਕੇ ਨੰਦ ਕਿ ਨੰਦਨ[11]।ਰਾਇ ਗੁਲਾਬਸ਼ਾਮ ਸਿੰਘ ਨਾਮੂ। ਥਿਰੇ ਸਭਾ ਸਭਿ ਕੀਨਿ ਪ੍ਰਨਾਮੂ ॥੨੮॥ਸਭਾ ਸੁਧਰਮਾ[12] ਕੇ ਸਮ ਲਾਗੀ। ਬ੍ਰਿੰਦ ਦੇਵਤਾ ਸਭਿ ਅਨੁਰਾਗੀ। ਇੰਦ੍ਰ ਮਨਿੰਦ ਗੁਵਿੰਦ ਸਿੰਘ ਗੁਰੂ। ਜਿਨ ਦਰਸ਼ਨ ਤੇ ਹਰਿ ਅਘ ਰੁਰੂ[13] ॥੨੯॥ ਬੋਦੀ ਬ੍ਰਿੰਦ ਸੁ ਤੇਹਣ

[1]ਪ੍ਰਭੂ ਪ੍ਰੇਮ ਤੋਂ ਬਿਨਾਂ। [2]ਜਾਣਦੇ ਹਨ ਭਾਵ ਕਰਦੇ ਹਨ। [3]ਚਰਨ ਕਵਲਾਂ ਵਿਚ। [4]ਜਿੱਥੇ ਸ਼ਬਦ ਕੰਨਾਂ ਸੁਣੀਵੇ ਉਥੇ ਟਿਕਦੇ ਹਨ। [5]ਚਿੱਤ ਦੇ ਵਡੇ ਮੋਹ ਨੂੰ ਨਿਤ ਸਾੜਦੇ ਹਨ। (ਅ) ਮੋਹ ਤੇ ਮਾਨ। [6]ਦੋ ਘੜੀ ਰਾਤ ਰਹਿਦੇ। [7]ਚਕਵੀ ਚਕਵਾ ਦੋਵੇਂ ਮਿਲਕੇ। [8]ਸੂਰਜ। [9](ਦੇ) ਬਸਤ੍ਰ। [10]ਭਾਵ ਸ਼੍ਰੀ ਗੁਰੂ ਜੀ ਨੇ ਕਪੜੇ ਪਹਿਨੇ। [11]ਨੰਦ ਦੇ ਨੰਦਨ ਭਾਵ ਪੋਤ੍ਰੇ। [12]ਇੰਦ੍ਰ ਦੀ ਸਭਾ। [13]ਜਿਨ੍ਹਾਂ ਦੇ ਦਰਸ਼ਨ ਰੂਪ ਸ਼ੇਰ ਤੋਂ ਪਾਪ ਮ੍ਰਿਗਾਂ (ਵਾਂਙ ਨੱਸ ਜਾਂਦੇ ਹਨ) [ਰੁਰੂ=ਮ੍ਰਿਗ] (ਅ) (ਰੌਰਵ=) ਨਰਕ ਵਿਚ ਲੈ ਜਾਣ ਵਾਲੇ (ਅਘ=) ਪਾਪ (ਹਰਿ=) ਹਰੇ ਜਾਂਦੇ ਹਨ।

*ਪਾ:–ਹੋਯਸਿ ਤਰਨਿ ਪ੍ਰਕਾਸ਼ ਅਕਾਸ਼ਾ। †ਪਾ:–ਪਰ ਬਿਛਵਾਵਾ।

ਆਏ। ਸ਼੍ਰੀ ਗੁਰੁ ਅਮਰ ਅੰਸ਼ ਸਮੁਦਾਏ। ਚਾਰੂ ਚੌਰ ਢੁਰਤਿ ਛਬਿ ਪਾਵੈ। ਮਨਹੁੰ ਮਰਾਲ ਉਡਤਿ ਨਿਯਰਾਵੈ[1]॥੩੦॥ਕਲਗ਼ੀ ਕੋ ਮੁਕਤਾ ਗੁਛ ਹੇਰਿ। ਆਵਤਿ, ਡਰਤਿ ਨ ਕਰਤੋ ਨੇਰ[2]*।ਕੰਚਨ ਦੰਡ ਲਿਏ ਨਰ ਖਰੇ। ਸੂਰਜ ਮੁਖੀ ਹਾਥ ਮੋ ਧਰੇ ॥ ੩੧ ॥ ਕਰਤਿ ਬਾਰਤਾਲਾਪ ਅਨੰਦਤਿ।ਸੁਨਿ ਕਲਗੀਧਰ ਤੇ ਸਿਖ ਬੰਦਤਿ। ਇਤਨੇ ਬਿਖੈ ਬਨਿਕ ਇਕ ਆਯੋ। ਮਹਤ ਪੁਕਾਰਤਿ ਸਭਿਨਿ ਸੁਨਾਯੋ॥ ੩੨ ॥ 'ਭੋਰ ਹੋਤਿ ਥਾਤੀ ਇਕ ਮੋਰੀ।ਪਰਿਓ ਚੋਰ ਅਚਾਨਕ ਚੋਰੀ। ਮੂਲ ਪੰਚ ਸੈ ਘਰ ਤੇ ਆਨੇ।ਇਹਾਂ ਲਾਭ ਮੁਝ ਭਯੋ ਮਹਾਨੇ॥੩੩॥ਹੁਤੀ ਸਾਤ ਸੈ ਕੀ ਸਭਿ ਥੈਲੀ।ਤਸਕਰ ਲੇ ਗਮਨਜੋਂ ਕਿਤ ਗੈਲੀ[3]। ਸ਼੍ਰੀ ਕਲਗੀਧਰ ਗੁਰੂ! ਦੁਹਾਈ।ਬਨੋਂ ਫਕੀਰ ਜਿ ਨਾ ਅਬਿ ਪਾਈ ॥ ੩੪ ॥ ਪੂੰਜੀ ਸਰਬ ਹੁਤੀ ਇਹ ਮੋਰੀ।ਗੁਜਰ ਕੁਟੰਬ ਗੁਜਾਰਤਿ ਥੋਰੀ[4]। ਨਹੀਂ ਅਲੰਬ ਅਪਰ ਮਮ ਕੋਈ । ਜਿਸ ਕੇ ਨਿਕਟ ਜੀਵਕਾ ਹੋਈ[5] ॥ ੩੫ ॥ ਸੁਨਤਿ ਹੁਕਮਨਾਮਾ ਗੁਰ ਕੇਰਾ । ਚਲਿ ਆਏ ਸਭਿ ਕਰੀ ਨ ਦੇਰਾ। ਲੈਨ ਲਾਭ ਤੌ ਰਹਨੋ ਕਿਥਾਈਂ । ਅਗਲੀ ਪੂੰਜੀ ਆਨਿ ਗਵਾਈ ॥ ੩੬ ॥ ਸ਼੍ਰੀ ਸਤਿਗੁਰ ! ਤੁਮਰੇ ਪੁਰਿ ਮਾਂਹੀ । ਹੋਤਿ ਭਯੋ ਨੁਕਸਾਨ ਮਹਾਂ ਹੀ। ਤੁਮ ਬਿਨ ਕਿਸ ਢਿਗ ਕਰੈਂ ਪੁਕਾਰਾ । ਹਤਯੋ ਗਯੋ ਮੈਂ, ਧਨ ਖੈ ਸਾਰਾ ॥ ੩੭ ॥ ਰਾਵਰਿ ਹੋ ਸਮਰਥ ਸਭਿ ਭਾਂਤੀ।ਨਹਿੰ ਜੀਵਨ ਮਮ ਕਿਮ ਬਿਨ ਥਾਤੀ। ਸਭਿ ਸੁਖਦਾਤਾ ਤੁਮ ਕੋ ਜਾਨਾ। ਬਿਨ ਬਿਲੰਬ ਹਮ ਆਵਨਿ ਠਾਨਾ॥੩੮॥ ਸਗਰੇ ਘਰ ਗਮਨੇ ਹਰਖਾਏ।ਮੈਂ ਸੰਕਟ ਜੁਤਿ ਜਾਉਂ ਕਿਥਾਂਏ।ਮਰੌਂ ਪ੍ਰਭੂ! ਜੀ ਤੁਮਰੇ ਪੌਰ । ਧਨ ਬਿਹੀਨ ਮੁਝ ਅਪਰ ਨ ਠੌਰ[6]॥੩੯॥ ਸ਼੍ਰੀ ਕਲਗੀਧਰ ਕ੍ਰਿਪਾ ਵਿਸ਼ੇਖਾ । ਦੁਖ ਤੇ ਬਨੀਆ ਬਯਾਕੁਲ ਦੇਖਾ ।–ਹਮਰੇ ਹਿਤ ਏ ਸਭਿ ਚਲਿ ਆਏ।ਨਿਜ ਨਿਜ ਧਨ ਲੇ ਕਰਿ ਸਮੁਦਾਏ॥੪੦॥ਜੁਗ ਲੋਕਨਿ ਕੋ ਸੁਖ ਕੋ ਚਾਹਤਿ । ਹਮਰੇ ਦਰਸ਼ਨ ਹੇਤੁ ਉਮਾਹਤਿ । ਬਿਘਨ ਪਰਹਿ ਜੋ ਸੰਕਟ ਲਹੈਂ । ਤੌ ਆਵਨ ਨਿਸ਼ਫਲ ਹੀ ਕਹੈਂ–॥ ੪੧ ॥ ਇਤਆਦਿਕ ਸਤਿਗੁਰੂ ਬਿਚਾਰਾ । ਸੁਨਤਿ ਸਭਿਨਿ ਕੇ ਊਚ ਉਚਾਰਾ । 'ਮਤ ਰੁਦਨਹੁ ਰੇ ਬਨਿਕ ਸਿਆਨੇ ! ਤੋਰ ਦਰਬ ਕੋ ਦੇਹਿੰ ਨ ਜਾਨੇ ॥੪੨॥ ਸਿਖ ਸੰਗਤਿ

[1]ਉੱਡਕੇ ਨੇੜੇ ਆਉਂਦਾ ਹੈ। [2]ਆਂਵਦਾ ਹੈ ਪਰ ਡਰ ਕਰਕੇ ਨੇੜੇ ਨਹੀਂ ਹੁੰਦਾ। [3]ਕਿਸੇ ਰਸਤੇ। [4]ਕੁਟੰਬ ਦੀ ਗੁਜਰਾਨ (ਏਸੇ) ਥੋੜੀ ਜਿਹੀ ਨਾਲ ਗੁਜ਼ਾਰਦਾ ਸਾਂ। [5]ਜਿਸ ਦੇ ਪਾਸ ਹੋਣ ਕਰਕੇ (ਮੇਰੀ) ਜੀਵਕਾ ਹੋਵੇ। *ਕਵਿਤਾ ਦਾ ਕਮਾਲ ਹੈ।

ਢਿਗ ਜੋ ਦੁਖ ਪਾਵੈਂ[1]।ਤੌ ਪ੍ਰਲੋਕ ਮਹਿ ਕਿਮਹੁੰ ਬਚਾਵੈਂ। ਦੇਨਿ ਅਨੰਦ ਕੋ ਹੋਤੁ ਹਕਾਰੇ। ਜੇ ਘਰ* ਪਹੁੰਚਹੁ ਹੋਹੁ ਦੁਖਾਰੇ ॥ ੪੩ ॥ ਤੌ ਗੁਰ ਦਰਸ਼ਨ ਫਲ ਕਮਾ ਭਯੋ । ਜੇ ਨ ਹਰਖ ਕਰਿ ਨਿਜ ਘਰ ਗਯੋ'। ਇਕ ਦਿਸ਼ਿ ਖਰੇ ਸਿਪਾਹੀ ਹੋਰੇ । ਸਭਿ ਕੇ ਸੁਨਤਿ ਕਹਜੋ ਤਿਸ ਬੋਰੇ ॥੪੪॥ 'ਅਮੁਕ ਸਦਨ ਹੈ ਤਸਕਰ ਕੇਰਾ।ਥਾਤੀ ਧਰੀ ਜਾਇ ਲਿਹੁ ਹੇਰਾ । ਦੱਖਨ ਦਿਸ਼ਿ ਦਿਵਾਰ ਮਹਿੰ ਤਾਕੀ । ਔਚਕ ਜਾਇ ਨਿਕਾਸਹੁ ਵਾਕੀ[2] ॥ ੪੫ ॥ ਦਿਹੁ ਮੁਸ਼ਕੈਂ ਗਹਿ ਤਰਜੋ[3] ਤਾਂਹੀ । ਲੇ ਕਰਿ ਚਲਿ ਆਵਹੁ ਹਮ ਪਾਹੀ' । ਸੁਨਿ ਪ੍ਰਭੁ ਆਇਸੁ ਗਮਨੇ ਧਾਇ । ਦਸਕ ਫਲੈਤ[4] ਪਹੁੰਚੇ ਜਾਇ ॥ ੪੬ ॥ ਔਚਕ ਸਦਨ ਪ੍ਰਵੇਸ਼ਨਿ ਕੀਨਾ। ਦੱਖਣ ਦਿਸ਼ਾ ਦ੍ਵਾਰ ਦ੍ਰਿਗ ਕੀਨਾ । ਪਿਖਿ ਤਾਕੀ ਕੋ ਖੋਲਿ ਕਿਵਾਰਾ । ਧਰਜੋ ਦਰਬ ਤਤਕਾਲ ਨਿਕਾਰਾ ॥ ੪੭ ॥ ਤਸਕਰ ਬੈਠਜੋ ਸੋ ਗਹਿ ਲਿਯੋ।ਦਿੜ੍ਹ ਮੁਸ਼ਕੈਂ ਦੇ ਤਰਜਨ ਕਿਯੋ[5]।'ਸ਼੍ਰੀ ਕਲਗ਼ੀਧਰ ਅੰਤਰਜਾਮੀ। ਮਹਿੰਮਾ ਤੈਂ ਨ ਲਖੀ ਗੁਰ ਸ੍ਵਾਮੀ ॥੪੮॥ ਤਿਨ ਤੇ ਰਾਖਹਿੰ ਕਹਾਂ ਦੁਰਾਏ।ਜੋ ਮਨ ਕੀ ਗਤਿ ਦੇਤਿ ਬਤਾਏ'।ਲੇ ਕਰਿਧਨ ਅਰੁ ਤਸਕਰ ਤਬੈ । ਗਮਨੇ ਨਰ ਹੇਰਤਿ ਭੇ ਸਭੈ ॥ ੪੯ ॥ ਮਾਰਤਿ ਪਨਹੀ[6] ਸਭਿਨਿ ਦਿਖਾਵੈਂ । ਗੁਰ ਪ੍ਰਤਾਪ ਕੋ ਬਿਦਤ ਬਤਾਵੈਂ।ਗਰੀ ਬਜਾਰਨਿ ਮੈਂ ਗਮਨੈਂਤੇ। ਗਨ ਬਾਲਿਕ ਭੇ ਸੰਗ ਦਿਖੈਂਤੇ ॥ ੫੦ ॥ ਨਰ ਨਾਰੀ ਹੇਰਤਿ ਬਿਸਮਾਏ । 'ਧਰਜੋ ਦਰਬ ਗੁਰ ਦਯੋਬਤਾਏ'।ਗੁਰ ਸਮੀਪ ਲੇ ਪਹੁੰਚੇ ਜਾਈ।ਸਭਾ ਦੇਖਿ ਸਗਰੀ ਬਿਸਮਾਈ ॥ ੫੧ ॥ ਅਤਿਸ਼ੈ ਸ਼ਕਤਿਵੰਤ ਗੁਰ ਜਾਨੇ । ਬੈਠੇ ਬੇਦੀ ਆਦਿ ਜਿ ਸਥਾਨੇ । ਬ੍ਰਿੰਦ ਮਸੰਦ ਸੰਗਤਾਂ ਸਾਹੇ । ਮਾਨਵ ਅਪਰ ਅਨੇਕ ਨਿਹਾਰੇਂ ॥ ੫੨ ॥ ਤਬਿ ਕਲਗ਼ੀਧਰ ਬਾਕ ਸੁਨਾਯੋ। 'ਮੂਢ ਮਹਾਂ ਅਪਰਾਧ ਕਮਾਯੋ।ਫਾਸੀ ਦੇਨਿ ਸਜ਼ਾਇ ਇਸੀ ਕੀ।ਹੈ ਉਤਸਵ ਸ਼ਾਦੀ ਬਿਧਿ ਨੀਕੀ ॥ ੫੩ ॥ ਯਾਂ ਤੇ ਇਸ ਕੌ ਕਰੋ ਖਲਾਸੀ । ਬਹੁਰ ਕਰੈ ਕੋ, ਦੈ ਹੈਂ ਫਾਸੀ । ਗਿਨ ਕਰਿ ਸੌਂਪਹੁ ਬਨਿਕ ਸੁ ਥਾਤੀ।ਲੇ ਨਿਜ ਧਨ ਹੁਇ ਸੀਤਲ ਛਾਤੀ' ॥ ੫੪ ॥ ਹੁਕਮ ਗੁਰੂ ਕੋ ਪਾਇ ਸਿਪਾਹੀ । ਧਨ ਗਿਨ ਕਰਿ ਦੀਨੋ ਤਿਸ ਪਾਹੀ । ਤਸਕਰ ਛੋਰਜੋ ਨਗਰ ਨਿਕਾਰਜੋ। ਬਹੁਰ ਨ ਅਸ ਕੁਕਰਮ ਕਿਨ ਧਾਰਜੋ ॥ ੫੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਬਜਾਹ' ਪ੍ਰਸੰਗ ਬਰਨਨੰ ਨਾਮ ਖੋੜਸਮੋ ਅੰਸੂ ॥ ੧੬ ॥

---

[1]ਭਾਵ ਸਾਡੇ ਸਾਹਮਣੇ ਬੈਠਿਆਂ ਜੇ ਸਿਖ ਸੰਗਤ ਦੁਖ ਪਾਵੇ ਤਾਂ''''''। [2]ਉਸ (ਤਾਕੀ) ਵਿੱਚੋਂ। [3]ਤਾੜਨਾ ਕਰੋ। [4]ਸਿਪਾਹੀ। [5]ਤਾੜਨਾ ਕੀਤੀ। [6]ਜੁੱਤੀਆਂ। *ਪਾ:—ਕਰਿ।

੧੭. [ਮੇਲ ਵਿਦਾ। ਸਤਲੁਜ ਵਿਚ ਤਰਨਾ, ਗੁਲਾਬ ਰਾਇ]।

ਦੋਹਰਾ ॥ ਇਮ ਸਤਿਗੁਰ ਲੀਲਾ ਕਰਤਿ, ਚੋਰ ਜਾਰ ਬਟਪਾਰ। ਸਭਿ-ਹਿਨਿ ਕੋ ਚਿੰਤਾ ਭਈ ਕਰਹਿੰ ਖੌਂਸੜੇ[1] ਮਾਰ ॥੧॥ ਚੌਪਈ ॥ ਨ੍ਹਿਭੈ ਬਨਿਕ ਠਾਨਤਿ ਬਿਵਹਾਰਾ।ਗਹਨੋ ਚੋਰ ਤੇ ਅਚਰਜ ਧਾਰਾ।ਸੂਨੀ ਵਸਤੁ ਰਹੈ ਕਿਸ ਥਾਈਂ। ਨਹਿੰ ਕੋ ਸਕੈ ਹਾਥ ਕੋ ਪਾਈ ॥ ੨ ॥ ਕੇਤਿਕ ਦਿਨ ਗੁਰ ਕੋ ਲਵਪੁਰਿ ਮੈਂ। ਬਸੇ ਬਨਿਕ ਧਰਿ ਆਨੰਦ ਉਰ ਮੈਂ।ਖਾਟਨੋ ਲਾਭ ਜਿਤਿਕ ਬਿਵਹਾਰੂ। ਉਤਸਵ ਜੁਤਿ ਗੁਰ ਦਰਸ ਨਿਹਾਰੂ[2] ॥ ੩ ॥ ਕਲਗ਼ੀਧਰ ਕੋ ਸਸੁਰ ਅਨੰਦਨੋ। ਭ੍ਰਾਤਨਿ ਸਹਿਤ ਆਨਿ ਕਰ ਬੰਦਨੋ।'ਮਹਾਰਾਜ! ਕਾਰਜ ਸਭਿ ਭਯੋ। ਰਿਦੇ ਮਨੋਰਥ ਪੂਰਨ ਕਯੋ॥੪॥ ਅਬਿ ਚਾਹਤਿ ਸਭਿ ਸਦਨ ਸਿਧਾਰਾ। ਆਪ ਆਪਨੀ ਕਰਤਿ ਸੰਭਾਰਾ'। ਸੁਨਿ ਦਨੋ ਹੁਕਮ 'ਸਭੈ ਤੁਮ ਜਾਵਹੁ। ਸਿਮਰਹੁ ਸੱਤਿਨਾਮ ਸੁਖ ਪਾਵਹੁ' ॥ ੫ ॥ ਲਵਪੁਰਿ ਕੀ ਸੰਗਤਿ ਸੁਨਿ ਸਾਰੀ। ਵਸਤੁ ਸੰਭਾਰਿ ਕਰੀ ਨਿਜ ਤਯਾਰੀ।ਕਰਿ ਕਰਿ ਬੰਦਨ ਪੰਥ ਪਧਾਰੇ। ਤਿਮ ਰੋਪਰ ਸੀਰੰਦ ਸਿਧਾਰੇ ॥ ੬ ॥ ਪੁਰਿ ਹੁਸ਼ੀਆਰ ਗਏ ਚਲਿ ਕੋਈ। ਕਰਹਿੰ ਬਾਰਤਾ ਮਿਲਿ ਮਿਲਿ ਤੋਈ। ਬਾਰਿ ਨਿਕਾਸਨ, ਤਸਕਰ ਗਹਨੋ[3]। ਬਨਾਹ ਸੁ ਕੌਤਕ ਜੈਸੇ ਲਹਨੋ॥੭॥ਸੁਨਿ ਸੁਨਿ ਅਪਰ ਸਿੱਖ ਹਰ-ਖਾਇੰ।'ਗੁਰ ਤੇ ਕੁਛਅਚਰਜਨਹਿੰ ਪਾਇ।ਚਹੈਂ ਸੁਕਰੈਂ ਸ਼ਕਤਿਸਭਿਧਾਰੀ। ਨਹਿੰ ਕੁਛ ਅਟਕਹਿ ਜਿਨਹੁੰ ਅਗਾਰੀ' ॥੮॥ ਪੁਰਿ ਪੁਰਿ ਗ੍ਰਾਮ ਗ੍ਰਾਮ ਘਰ ਘਰ ਮੈਂ।ਕੀਰਤਿ ਕਰਤਿ ਹਰਖ ਧਰਿ ਉਰਮੈਂ। ਦੈ ਕਰਿ ਦਰਸ ਸਰਬਥੈਦੀ-ਨਿ[4]।ਬਿਦਾ ਕਰੈ ਪਗ ਮਗ ਮਹਿੰ ਦੀਨਿ॥੯॥ਪੁਨ ਸ਼੍ਰੀਅੰਗਦਿ ਕੁਲਕੇਜੋਈ। ਜਥਾਜੋਗਲੈਗਮਨੈਤੋਈ।ਸ਼੍ਰੀਗੁਰ ਅਮਰਦਾਸਕੀਅੰਸ਼।ਉੱਜਲ ਮਤਿ ਜਿਨ ਹੁਇ ਜਿਮ ਹੰਸ॥੧੦॥ ਸਾਦਰ ਦੇਤਿ ਬਿਸਰਜਨ ਕੀਨੋ।ਬਨਾਹ ਸਰਾਹਤਿ ਚਲੈ ਪ੍ਰਬੀਨੋ। ਮਾਝੇ ਦੇਸ਼ ਸੰਗਤਾਂ ਸਾਰੀ। ਦੁਨੀ ਚੰਦ ਕੋ ਕਰਹਿੰ ਅਗਾਰੀ॥ ੧੧॥ਹਾਥ ਜੋਰਿ ਸਭਿਅਰਜ਼ਗੁਜ਼ਾਰੀ।'ਪ੍ਰਭੁ ਜੀ! ਕਰਹੁ ਖੁਸ਼ੀ, ਹਮਤਯਾਰੀ'। ਸਿਰੋਪਾਉ ਸਭਿ ਕੋ ਤਬਿ ਦੀਨੇ। ਗੁਰ ਘਰ ਕੋ ਲੈ ਸਿਰ ਧਰਿ ਲੀਨੇ॥੧੨॥ ਸੁਜਸੁ ਉਚਾਰਤਿ ਗਮਨੈ ਦੇਸ਼।'ਧੰਨ ਗੁਰੂ ਜਿਨ ਚਲਿਤ ਵਿਸ਼ੇਸ਼'। ਇਸੀ ਰੀਤਿ ਜੋ ਅਨਿਕ ਮਸੰਦ। ਸੰਗ ਸੰਗਤਾਂ ਜਿਨਹੁੰ ਬਿਲੰਦ ॥੧੩॥ ਸੋ ਸਭਿ

[1]ਜੁੱਤੀਆਂ ਦੀ। [2]ਦੇਖਿਆ । [3]ਜਲ ਦਾ ਕੱਢਣਾ, ਚੋਰ ਦਾ ਫੜਨਾ। [4]ਬੇਦੀਆਂ ਨੂੰ।

ਸਿਰੇਪਾਉ ਕੋ ਲੈਕੇ।ਗਮਨੇ ਨਿਜ ਦੇਸ਼ਨਿ ਹਰਖੈਕੈ। ਲੰਮੇ, ਘੋਪ ਜਿ ਧੰਨੀ[1] ਆਦਿ। ਕਾਬਲ ਨਰ ਪਸ਼ੌਰ ਅਹਿਲਾਦ ॥ ੧੪॥ ਜੋ ਸ਼ਿਕਾਰਪੁਰ, ਬਲਖ ਬੁਖਾਰਾ।ਮੰਗਤਿ ਆਵਤਿ ਜਾਤਿ ਹਜ਼ਾਰਾ।ਨਗਰ ਤੁਲੰਬਾ ਅਰੁ ਮੁਲਤਾਨ। ਨਿਕਟਿ ਦੂਰ ਗਿਨੀਅਹਿ ਕਿਤ ਆਨ॥੧੫॥ਪੂਰਬ ਦੇਸ਼ ਕਾਮਰੂ ਆਦਿ। ਢਾਕਾ,ਕਾਸ਼ੀ,ਫਰਕਾਵਾਦ[2]। ਪਟਨਾਪੁਰਿ,ਮਖਸੂਦਾਵਾਦ[3]। ਪੁਰਿਬੁਰਹਾਨ[4] ਅਕਬਰਾਬਾਦ[5]॥੧੬॥ਦੱਖਣ ਮਹਿ ਉਜੈਨਪੁਰਿ ਰਹੈਂ। ਬਹੁਰ ਹੈਦਰਾਬਾਦ ਨਗਰ ਹੈ।ਸਭਿ ਪੁਰਿ ਤੇ ਸਿਖ ਸੰਗਤਿ ਆਵੈ।ਦਰਸ਼ਨ ਕਰੈ ਕਾਮਨਾ ਪਾਵੈ ॥੧੭॥ਇਮ ਚਹੁੰ ਚੱਕਨਿ ਸੁਜਸੁ ਪਸਾਰਾ। ਚਲੋ ਆਇ ਗੁਰ ਕੋ ਦਰਬਾਰਾ। ਅਨਗਨ ਧਨ ਕੋ ਅਰਪਨ ਕਰੈਂ।ਹਲਤ ਪਲਤ ਸੁਖ ਇੱਛਾ ਧਰੈਂ ॥੧੮॥

ਜੇਸ਼ਟ ਮਾਸ ਬੀਤ ਕਰਿ ਗਯੋ।ਮੰਗਲ ਸਹਿਤ ਬਸਾਹ ਸਭਿ ਭਯੋ।ਰੁਤ ਗ੍ਰੀਖਮ ਤੇ ਤਪਤ ਬਿਸ਼ਾਲਾ। ਸਤੱਦ੍ਰਵ ਤੀਰ ਪਹੁਚਿ ਕ੍ਰਿਪਾਲਾ॥ ੧੯॥ ਹਿਤ ਜਲ ਕੇਲ ਉਤਾਰੇ ਚੀਰ। ਹੋਇ ਪ੍ਰਵੇਸ਼ਨਿ ਨੀਰ ਗਹੀਰ। ਤਰਹਿੰ ਅਨੇਕ ਪ੍ਰਕਾਰ ਕਲੋਲਹਿੰ। ਇਤ ਉਤ ਧਾਇ ਧਾਇ ਕਰਿ ਡੋਲਹਿੰ॥੨੦॥ ਪੰਚਹੁੰ ਬੀਰ ਸੰਗ ਹੀ ਖੇਲਹਿੰ। ਹਾਥਨਿ ਸਾਥ ਕਿਲਾਲ[6] ਧਕੇਲਹਿੰ। ਸੁਰਜ ਮਲ ਕੇ ਪੌਤ੍ਰੇ ਦੋਈ। ਕ੍ਰੀੜਾ ਕਰਹਿੰ ਗੁਰੂ ਸੰਗ ਸੋਈ ॥ ੨੧॥ ਕੁਲ ਭੱਲਨਿ ਕੇ ਬਾਲਿਕ ਕੋਈ। ਗੁਰ ਕੀ ਬਯ ਸਮਾਨ ਹੈਂ ਜੋਈ।ਦਯਾਰਾਮ ਪ੍ਰੋਹਤ ਗੁਰ ਕੇਰਾ।ਆਰਬਲਾ ਮਹਿ ਅਹੈ ਬਡੇਰਾ॥੨੨॥ ਕਿਤਿਕ ਮਸੰਦਨਿ ਕੇ ਸੁਤ ਅਹੈਂ।ਨੰਦ ਚੰਦ ਆਦਿਕ ਸੰਗ ਰਹੈਂ।ਜਲ ਮਹਿ ਸਭਿ ਪ੍ਰਵੇਸ਼ ਜਬਿ ਹੋਏ। ਗਿਨ ਗਿਨ ਕੈ ਕੀਨਸਿ ਦਿਸ਼ਿ ਦੋਏ[7]॥੨੩॥ਛੀਂਟਨਿ ਸੰਗ ਜੰਗ ਕੋ ਕਰੈਂ। ਕੋ ਭਾਜੈ ਕੋ ਬਲ ਕਰਿ ਥਿਰੈ। ਕਰਜੋ ਗੁਲਾਬ ਰਾਇ ਦਿਸ਼ਿ ਏਕ। ਦਿਸ਼ ਦੂਜੀ ਹੁਇ ਜਲਧਿ ਬਿਬੇਕ॥੨੪॥ਇਮ ਬਦ ਕਰਿ[8] ਇਕ ਕੇ ਇਕ ਸਾਥ। ਧਿਰਾਂ ਬਨਾਈ ਦੈ ਗੁਰ ਨਾਥ। ਪ੍ਰਿਥਕ ਪ੍ਰਿਥਕ ਹੈ ਸਨਮੁਖ ਖਰੇ। ਬਲ ਕਰਿ ਸਭਿਛੀਂਟਨਿ ਤੇ ਭਿਰੇ॥੨੫॥ਸਮੁਖ ਛੀਂਟ ਹਾਥਨਿ ਤੇ ਮਾਰਹਿੰ। ਪੁਨਹਿੰ ਧਕੇਲਹਿੰ ਹਾਥ ਉਭਾਰਹਿੰ। ਪੁਨ ਹਟਿ ਮਿਲਿ ਮਿਲਿ ਬਯਾਕੁਲ ਕਰੈਂ। ਨਹਿੰ ਨ ਬਿਲੋਚਨਿ ਉਘਰਨਿ ਪਰੈਂ॥੨੬॥ ਮੁੱਦ੍ਰਤ[9] ਹੀ ਜਲ ਬਲ

---

[1]ਲਹਿੰਦਾ, ਧੰਨੀ ਤੇ ਘੋਪ। [2]ਫਰੁਖਾਬਾਦ। [3]ਮਕਸੂਦਾਵਾਦ ਬੰਗਾਲ ਦਾ ਸ਼ਹਿਰ ਹੈ ਇਸੇ ਨੂੰ ਮੁਰਸ਼ਦਾਬਾਦ ਕਹਿਦੇ ਹਨ। [4]ਬੁਰਹਾਨ ਪੁਰ ਤਾਪਤੀ ਦੇ ਕਿਨਾਰੇ ਹੈ। [5]ਆਗਰੇ ਦਾ ਦੂਜਾ ਨਾਮ ਹੈ। [6]ਜਲ। [7]ਦੋ ਧੜੇ ਬਣਾ ਲਏ। [8]ਮਿਥ ਕੇ। [9](ਅਖੀਂ) ਮੀਟਿਆਂ ਹੀ।

ਤੇ ਰੇਲੈਂ[1]। ਸਮੁਖ ਖਰੇ ਤੇ ਛੀਂਟ ਧਕੇਲੈਂ। ਕੋ ਬਯਾਕੁਲ ਹ੍ਵੈ ਭਾਜਿ ਸਿਧਾਵੈ। ਕਿਹ ਰੋਕਹਿਂ ਸੋ ਜਾਨਿ ਨ ਪਾਵੈ ॥ ੨੭ ॥ ਦ੍ਵੈ ਘਟਿਕਾ ਲਗਿ ਕਰਿ ਕਰਿ ਜ਼ੋਰ। ਛੀਂਟਨਿ ਸੰਗ ਭਿਰੇ ਜੁਗ ਓਰ। ਸ਼੍ਰੀ ਗੋਬਿੰਦ ਸਿੰਘ ਬਲ ਕਰਿ ਫੇਰ। ਲਿਯੋ ਗੁਲਾਬ ਰਾਇ ਕੋ ਘੇਰ ॥ ੨੮ ॥ ਨੈਕੁ ਨਹੀਂ ਉਘਰਨਿ ਕੋ ਪਾਵੈਂ। ਸ੍ਵਾਸ ਨਾਸਕਾ ਆਇ ਨ ਜਾਵੈ। ਨੀਠ ਨੀਠ ਲੈ ਬਿਹਬਲ ਹੋਵਾ। ਗੁਰ ਕੋ ਸਮੁਖ ਨ ਜਾਇ ਖਰੋਵਾ ॥ ੨੯ ॥ ਭਾਜਿ ਚਲਨੋ ਜਲ ਤਜਿ ਕੈ ਫੇਰ। ਗਯੋ ਨਿਕਸਿ ਘੇਰਨੋ ਬਹੁ ਬੇਰ। ਜਾਜਮ[2] ਪਰ ਪਟ ਸਭਿ ਕੇ ਪਰੇ। ਪਾਗ ਬੰਧੀ ਜਨੋਂ ਕੀ ਤਨੋਂ ਕਰੇ ॥ ੩੦ ॥ ਨਿਕਸਿ ਗੁਲਾਬਰਾਇ ਤਤਕਾਲਾ। ਜਲ ਆਂਖਨਿ ਮਹਿਂ, ਭਯੋ ਬਿਹਾਲਾ। ਜਲ ਤੇ ਨਿਕਸਿ ਧਾਇ ਕਰਿ ਆਇ। ਸ਼੍ਰੀ ਗੁਰ ਕੀ ਲਈ ਪਾਗ ਉਠਾਇ ॥ ੩੧ ॥ ਨਿਜ ਸਿਰ ਧਰਿ ਕਰਿ ਦੌਰਨਿ ਕਰਨੋ। ਤਬਿ ਸੰਗੀ ਤਿਹ ਜਾਤ ਨਿਹਰਨੋ। ਗਹਿਬੇ ਧਾਯੋ ਊਚ ਉਚਾਰਾ। 'ਸਿਰ ਪਰ ਤੁਵ ਗੁਰ ਕੀ ਦਸਤਾਰਾ॥ ੩੨ ॥ ਅਪਨੀ ਲਿਹੁ ਪਛਾਨਿ ਕੈ ਆਇ। ਮਤਿ ਥਿਰ ਰਹੀ ਨ, ਜਲ ਬਿਚਲਾਇ'। ਸੁਨਤਿ ਭ੍ਰਮਨੋ ਪੁਨ ਹਟਿ ਕਰਿ ਆਵਾ। ਜਹਿਂ ਸਭਿਹਿਨਿ ਪਟ ਬ੍ਰਿੰਦ ਧਰਾਵਾ ॥੩੩॥ ਅਪਨੀ ਪਗੀਆ ਕੀਨਿ ਚਿਨਾਰੀ। ਚਾਹਤਿ ਸਿਰ ਕੀ ਧਰੌਂ ਉਤਾਰੀ । ਜਬਹਿ ਸੀਸ ਕੋ ਹਾਥ ਚਲਾਯੋ । ਸ਼੍ਰੀ ਕਲਗ਼ੀਧਰ ਨੇ ਦਰਸਾਯੋ ॥ ੩੪ ॥ ਕਰਨੋ ਬਾਕ 'ਅਬਿ ਨਹੀਂ ਉਤਾਰੋ। ਇਹੀ ਪਾਗ ਨਿਜ ਸਿਰ ਪਰ ਧਾਰੋ । ਏਕ ਸਮੈਂ ਐਸੋ ਹੁਇ ਜਾਈ। ਤੂੰ ਪੈ ਹੈਂ ਪਗਿਯਾ ਗੁਰਿਆਈ[3] ॥੩੫॥ ਅਬਿ ਲਾਯਕ ਪਗੀਆ ਇਹ ਤੋਰੇ। ਕਬਹਿ ਦੇਹਿਂ ਪਦ ਤੋਹ ਉਚੋਰੇ'। ਤ੍ਰਾਸ ਕਰੇ ਸੁਨਿ ਕੈ ਗੁਰ ਬੈਨ । ਦੇਖਿ ਅਨੁਚਿਤੀ, ਮਨ ਰਿਸ ਹੈ ਨ[4] ॥ ੩੬ ॥ ਤਬਿ ਸਤਿਗੁਰ ਨੇ ਅਪਰ ਮੰਗਾਈ। ਹਾਸ ਬਿਲਾਸ ਕਰਹਿਂ ਸਮੁਦਾਈ । 'ਭਲੋ ਭਜਾਯੋ ਥਿਰ ਨਹਿਂ ਰਹਨੋ। ਵਹਿਰਨਿ ਕਸਿ ਭੀਮੁ ਧਿਨਹਿਂ ਲਹਨੋ'॥੩੭॥ ਜਬਹਿ ਗੁਰੂ ਆਨੰਦਪੁਰਿ ਤਯਾਗੋ। ਅਬਚਲਨਗਰ ਜਾਨਿ ਕਹੁ ਲਾਗੋ। ਤਹਾਂ ਜਾਇ ਬੈਕੁੰਠ ਪਧਾਰੇ। ਨਹਿਂ ਪੀਛੈ ਕੋ ਗੁਰੂ ਨਿਹਾਰੇ ॥ ੩੮ ॥ ਤਬਿ ਅਨੰਦਪੁਰਿ ਸੂੰਨੋ ਜਾਨਿ। ਥਿਰਨੋ ਗੁਲਾਬਰਾਇ ਤਹਿਂ ਆਨਿ। ਹੋਲੀ ਦੀਪਮਾਲ ਕੋ ਮੇਲਾ । ਲਖਿ ਗੁਰਪੁਰਿ ਕੋ ਹੋਇ ਸਕੇਲਾ॥੩੯॥ਤਬਿ ਮੰਜੀ ਕੋ ਬੈਠਹਿ ਲਾਇ। ਲੇਹਿ ਸੁ

---

[1]ਧਕੇਲਦੇ ਹਨ। [2]ਠੇਕਿਆ ਹੋਇਆ ਬਸਤ੍ਰ ਹੇਠਾਂ ਵਿਛਾਉਣ ਦਾ । [3]ਗੁਰਿਆਈ ਦੀ ਪਗ। [4]ਅਜੋਗ (ਗਲ) ਦੇਖਕੇ (ਸ਼੍ਰੀ ਗੁਰੂ ਜੀ ਦੇ) ਮਨ ਵਿੱਚ ਗੁੱਸਾ ਨਹੀਂ ਹੋਇਆ।

ਪੂਜਾ ਧਨ ਸਮੁਦਾਇ।ਕੇਤਿਕ ਬਰਖ ਰਹਨੋ ਤਹਿਂ ਜੀਵਤਿ। ਸੰਗਤਿ ਮਹਿ ਗੁਰ ਆਪੇ ਥੀਵਤਿ ॥ ੪੦ ॥ ਇਹ ਬਚ ਕਰਨੋ ਸਫਲ ਤਬਿ ਭਯੋ। ਉਰ ਅਹੰਕਾਰ ਅਧਿਕ ਹੁਇ ਗਯੋ।ਸਤਿਗੁਰ ਬੈਠਨਿ ਕੋ ਜਹਿਂ ਥਾਨ।ਪੂਜਾ ਹਿਤ ਬੈਠਹਿ ਤਹਿਂ ਆਨਿ ॥ ੪੧ ॥ ਇਕ ਗੁਰਬਖਸ਼ ਸਾਧ ਤਹਿਂ ਤਯਾਗਾ[1]। ਸ਼੍ਰੀ ਗੁਰ ਤੇਗਬਹਾਦਰ ਜਾਗਾ'ਧੂਪ ਦੀਪ ਨਿਤ ਕਰਤੇ ਰਹੀਅਹਿ।ਆਨ ਥਾਨ ਜੈਬੋ ਨਹਿਂ ਚਹੀਅਹਿ' ॥ ੪੨ ॥ ਰਹਤਿ ਹੁਤੋ ਸੋ ਤਿਸ ਹੀ ਥਾਨਿ। ਪਿਖਨੋ ਗੁਲਾਬਰਾਇ ਕੋ ਮਾਨ।ਜਬਿ ਗੁਰ ਥਲ ਪਰ ਬੈਠਨੋ ਜਾਇ।ਤਬਿ ਗੁਰਬਖਸ਼ ਸਾਧ ਤਹਿਂ ਆਇ ॥ ੪੩ ॥ ਮ੍ਰਿਦੁ ਬਾਕਨ ਤੇ ਕਹਿ ਸਮੁਝਾਯੋ। 'ਕਰਨਿ ਅਜੋਗ ਨ ਤੁਹਿ ਬਨਿ ਆਯੋ। ਅਦਬ ਰਾਖਨੋ ਜਿਸ ਥਲ ਕੇਰਾ। ਤਹਿਂ ਬੈਠੇ ਕਮਾ ਥਨਹਿ ਉਚੇਰਾ?॥੪੪॥ ਤੁਝ ਕੋ ਦੋਸ਼ ਲਗੈ ਇਹ ਭਾਰੇ। ਭਲੇ ਕਰਮ ਕੋ ਦੂਰ ਬਿਦਾਰੇ। ਕਰੋਂ ਅਪਰਾਧ ਬਿਸਾਲ ਕਮਾਵੈਂ। ਬੈਠਿ ਅਪਰ ਥਲ, ਲਿਹੁ ਧਨ ਆਵੈ'॥੪੫॥ਸੁਨਤਿ ਗੁਲਾਬਰਾਇ ਖਿਝਿ ਮਹਾਂ। ਬੋਲਯੋ 'ਤੂੰ ਜਾਨਤਿ ਹੈਂ ਕਹਾਂ। ਹੈਂ ਫਕੀਰ, ਜਾਨੈਂ ਸੁਧ ਸੋਈ'। ਗੁਰੂਅਨਿ ਕੀ ਸੂਝਤਿ ਨਹਿਂ ਕੋਈ ॥ ੪੬ ॥ ਤੂਟਹਿ ਘੁੰਘਟ ਕੋ ਮਤਿ ਤੇਰੋ[2]। ਹਮਰੀ ਦਿਸ਼ਿ ਕਮਾ ਕਰਿਹਹਿਂ ਫੇਰੋ'। ਸੁਨਿ ਗੁਰਬਖਸ਼ ਕ੍ਰੋਧ ਉਰਿ ਧਾਰਾ। ਖਰੋ ਸਮੁਖ ਇਮ ਸ੍ਰਾਪ ਉਚਾਰਾ ॥ ੪੭ ॥ 'ਕੇਤਿਕ ਦਿਨ ਮਹਿਂ ਬੀਸ ਬਿਹੀਨਾ। ਰਹੈਂ ਨ ਕਨੋਂ ਹੂੰ ਮਰਿ ਹੁਇਂ ਛੀਨਾ'। ਦੇ ਕਰਿ ਸ੍ਰਾਪ ਸੁ ਕੀਨਿ ਅਨਾਦਰ। ਥਿਰਨੋ ਥਾਨ ਸ਼੍ਰੀ ਤੇਗਬਹਾਦਰ ॥ ੪੮ ॥ ਸ੍ਰਾਪ ਸਾਧ ਕੋ ਤਤਛਿਨ ਹੋਯੋ। ਲਾਭ ਮੂਲ ਕੋ ਸਭਿ ਹੀ ਖੋਯੋ[3]। ਭਯੋ ਬਿਨਾਸ, ਥਿਰਨੋ ਨਹਿਂ ਸੋਈ। ਗੁਰੂ ਬਾਕ ਸਫਲਨੋ ਇਮ ਹੋਈ* ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁੱਤੇ 'ਜਲ ਕੇਲ' ਪ੍ਰਸੰਗ ਬਰਨਨੰ ਨਾਮ ਸਪਤ ਦਸ਼ਮੋ ਅੰਸੂ ॥ ੧੭ ॥

੧੮. [ਸਿੱਖ ਰੀਛ]।

ਦੋਹਰਾ ॥ ਸ਼੍ਰੀ ਸਤਿਗੁਰ ਸਰਬੱਗਯ ਸਭਿ, ਧੀਰ, ਕ੍ਰਿਤੱਗਯ[4]ਬਿਸਾਲ।ਕਰਤਿ ਅਨੰਦ ਪੁਰਿ ਮਹਿਂ ਅਨੰਦ ਦਰਸਹਿਂ ਦਰਸ਼ਨ ਜਾਲ† ॥ ੧ ॥ ਚੌਪਈ ॥ ਸਹਿਜ ਸੁਭਾਇਕ ਗੁਰ ਸਰਬੱਗਯ।ਸ਼ੋਭਤਿ ਬੈਠੇ ਹੁਤੇ ਕ੍ਰਿਤੱਗਯ। ਈਖਦ[5]

[1]ਛਡਿਆ ਸੀ (ਸੇਵਾ ਵਾਸਤੇ ਗੁਰੂ ਜੀ ਨੇ)। [2]ਤੂੰ ਫਕੀਰ ਹੈਂ ਸੋ (ਫਕੀਰੀ) ਦੀ ਸਾਰ ਹੀ ਜਾਣਦਾ ਹੈਂ। [3]ਤੇਰੇ ਮਤ ਦਾ ਘੁੰਘਟ ਦੂਰ ਹੋ ਜਾਏਗਾ। [3](ਗੁਲਾਬਰਾਇ ਨੇ) ਗੁਆ ਲੀਤਾ। [4](ਤੇ) ਕੀਤੇ (ਉਪਕਾਰ) ਨੂੰ ਜਾਨਣ ਵਾਲੇ। [5]ਥੋੜੇ ਜਿਹੇ। *ਵਿਸ਼ੇਸ਼ ਹਾਲ ਲਈ ਦੇਖੋ ਐਨ ੨ ਅੰਸੂ ੩੫ ਅੰਕ ੮ ਤੋਂ ੪੭ ਤੱਕ। †ਦਰਸਹਿ ਦਾਸ ਨਿਹਾਲ।

ਸਿੱਖ ਪਾਸ ਪਰਵਾਰਤਿ। ਚਹੁੰ ਓਰ ਚਾਮਰ ਬਰ ਢਾਰਤਿ[1]॥ ੨॥ ਮਹਾਂ ਪ੍ਰਕਾਸ਼ਤਿ ਬੁੱਧਿ ਬਿਲੰਦ। ਜਨ ਤਾਰਨਿ ਮਹਿੰ ਪੂਰਨਚੰਦ। ਪਦਮਪੱਤ੍ਰ ਸੀ ਆਂਖ ਬਿਸਾਲੀ। ਡੋਰੇ ਸਹਿਤ ਅੰਤ ਮਹਿੰ ਲਾਲੀ[2]॥੩॥ ਤੀਛਨ ਹੈਂ ਕਟਾਖਨ ਬਡ ਈਛਨ[3]। ਚੰਚਲ ਜਨੁ ਖੰਜਨ ਦੇ ਸੀਛਨ[4]। ਮਹਾਂ ਉਦਾਰ ਮੁਕਤਿ ਲੌ ਦੇਤਿ। ਹੇਰਤਿ ਦਾਸਨਿ ਦੁਖ ਹਰਿ ਲੇਤਿ ॥੪॥ ਕਿਤਿਕ ਕਾਲ ਜਬਿ ਬੈਠਿ ਬਿਤਾਯੋ। ਲੈ ਇਕ ਰੀਛ ਕਲੰਦਰ ਆਯੋ। ਮਹਾਂਬਲੀ ਬਡ ਦੇਹ ਅਕਾਰਾ। ਕੈਧੌਂ ਜਾਮਵੰਤ ਦੇਹ ਧਾਰਾ॥ ੫ ॥ ਸਭਿ ਅੰਗਨਿ ਪਰ ਬਾਲ ਬਿਸਾਲਾ। ਕ੍ਰੂਰ ਬਰਨ[5] ਨਖ ਕ੍ਰੂਰ ਕਰਾਲਾ। ਫੋਰਿ ਨਾਸਕਾ ਰੱਜੁ ਪਾਈ। ਚਰਮ ਕਲੰਦਰ ਤਨ ਲਪਟਾਈ[6]॥੬॥ ਲਕੁਟੀ ਹਾਥ ਭ੍ਰਮਾਵਨਿ ਕਾਰਨ। ਜਬਹਿ ਦਿਖਾਇ ਕਰਹਿ ਭਭਕਾਰਨ। ਸ਼੍ਰੀ ਸਤਿਗੁਰ ਕੀ ਦ੍ਰਿਸ਼ਟਿ ਅਗਾਰੀ। ਲਗਜੋ ਦਿਖਾਵਨਿ ਤਿਹ ਬਲ ਭਾਰੀ ॥ ੭ ॥ ਕੁਸ਼ਤੀ ਲਗੇ ਕਰਨਿ ਬਲ ਧਰੇ। ਕਬਿ ਊਪਰ ਹੋਵਹਿੰ ਕਬਿ ਤਰੇ। ਇਤ ਉਤ ਫਿਰਤ ਬੀਚ ਮੈਦਾਨ। ਬਡੋ ਸ਼ਬਦ ਕੌ ਕਰਤਿ ਭਯਾਨ॥੮॥ਦੁਹਿ ਪਗ ਪਰ ਭਾਲਕ[7] ਹੁਇ ਖਰੋ। ਆਪਸ ਬਿਖੈ ਅੰਕ ਲੈ ਭਰੋ[8]। ਇਸ ਪ੍ਰਕਾਰ ਬਹੁ ਘੋਲ ਦਿਖਾਯੋ। ਸਿੱਖਨ ਬਿਲੋਕਤਿ ਕਹਤਿ ਸੁਨਾਯੋ॥੯॥ 'ਇਸ ਭਾਲਕ ਕੋ ਬਡੋ ਅਕਾਰਾ। ਨਹਿੰ ਅਸ ਪੂਰਬ ਕਬਹਿ ਨਿਹਾਰਾ'। ਚਮਰਦਾਰ ਕੀਰਤੀਆ ਨਾਮ। ਠਾਂਢੋ ਚੌਰ ਕਰਤਿ ਅਭਿਰਾਮ॥ ੧੦ ॥ ਖੋੜਸ ਬਰਸ ਆਰਬਲ ਜਾਂਹਿ। ਭਾਲਕ ਪਿਖਤਿ ਹਰਖ ਉਰ ਮਾਂਹਿ। ਕਹਤਿ ਭਯੋ 'ਦੀਰਘ ਇਸ ਦੇਹਿ। ਕਿਮ ਗਹਿ ਲੀਨਸਿ ਇਹ ਦੁਖ ਦੇਹਿ[9] ?॥੧੧॥ ਕੋ ਅਘ ਕਰਿ ਐਸੀ ਗਤਿ ਹੋਈ ? ਸ਼੍ਰੀ ਸਤਿਗੁਰ ਬਿਨ ਲਖੈ ਨ ਕੋਈ'। ਸਭਿ ਸਿੱਖਨ ਮਹਿੰ ਕਰੁਨਾ ਸਾਗਰ। ਤਬਿ ਮੁਸਕਾਵਤਿ ਕਹਜੋ ਉਜਾਗਰ॥੧੨॥ 'ਭੋ ਕੀਰਤੀਆ ! ਉਰ ਲਖਿ ਆਪ। ਪੂਰਬ ਜਨਮ ਮਹਿੰ ਇਹ ਤੁਵ ਬਾਪ। ਅਘ ਬਡ, ਭਾਲਕ ਦੇਹ ਭਯੋ ਹੈ। ਗਹਜੋ ਇਨਹੁੰ ਕੇ ਬਸੀ ਥਿਯੋ ਹੈ'॥ ੧੩ ॥ ਕੀਰਤੀਆ ਸਮੇਤ ਸਿਖ ਤਹਾਂ[10]। ਮਾਨਜੋ ਸੁਨਤਿ ਅਚੰਭਾ ਮਹਾਂ। ਹਾਥ ਜੋਰਿ ਕਰਿ ਬਿਨੈ ਸੁਨਾਈ। 'ਸ਼੍ਰੀ ਸਤਿਗੁਰ ਇਹ ਕਹਾਂ ਅਲਾਈ?॥੧੪॥ਪਿਤਾ ਆਪ ਕੋ ਪਾਸ ਸਦੀਵ।

[1]ਝੁੱਲਦਾ ਹੈ। [2]ਨੇਤ੍ਰਾਂ ਦੇ ਕੋਨੇ ਵਲ ਡੋਰੇ ਦੀ ਲਾਲੀ ਹੈ, (ਕਮਲ ਪੱਤੀ ਦੇ ਲਾਲ ਡੋਰੇ) ਨਾਲ ਉਪਮਾ ਦੇ ਰਹੇ ਹਨ। [3]ਨੇਤ੍ਰਾਂ ਦੇ। [4]ਮਾਨੋਂ ਮਮੋਲੇ ਨੂੰ ਦੇਂਦੇ ਹਨ ਸਿੱਖਿਆ। [5]ਭੂਰਾ ਰੰਗ। [6]ਤਨ ਨੂੰ ਕਲੰਦਰ ਨੇ ਚਮੜਾ ਲਪੇਟਿਆ ਹੈ। [7]ਰਿੱਛ। [8]ਜੱਫੀ ਪਾਈ। [9]ਇਸ ਦੁਖ ਦੇਣ ਵਾਲੇ ਨੂੰ। [10]ਕੀਰਤੀਏ ਨੇ ਉਥੇ (ਹਾਜ਼ਰ) ਸਿੱਖਾਂ ਸਣੇ।

ਮਮ ਪਿਤ ਰਹਜੋ ਸੇਵ ਕਰਿ ਥੀਵ[1]। ਸੰਗਤਿ ਕੀ ਅਰਦਾਸ ਕਰੰਤਾ। ਜੋ ਪ੍ਰਸ਼ਾਦਿ ਹੁਇ ਸੋ ਬਰਤੰਤਾ ॥੧੫॥ ਰਹਤਿ ਹਜ਼ੂਰ ਕਰਤਿ ਨਿਤ ਸੇਵਾ। ਨੌਮੇ ਪਾਤਿਸ਼ਾਹ ਗੁਰਦੇਵਾ। ਕਰਜੋ ਹਜ਼ਾਰਨਿ ਕੋ ਕਲਜਾਨਾ। ਤਿਨ ਕੋ ਸੇਵਤਿ ਰਹਜੋ ਮਹਾਨਾ॥੧੬॥ ਜੋ ਤਿਸ ਕੋ ਐਸੋ ਫਲ ਭਯੋ। ਮਾਨੁਖ ਤਨ ਤੇ ਭਾਲਕ ਥਿਯੋ॥ਤਿਸ ਗੁਰ ਕੋ ਸਪੂਤ ਹੋ ਆਪ॥ਸੇਵਤਿ ਹੁਤੋ ਜਿਨਹੁੰ ਮਮ ਬਾਪ ॥੧੭॥ ਸੋ ਭਾਲਕ ਤਨ ਭਾ ਇਮ ਭਨਜੋ। ਮੁਝ ਕੋ ਬੰਦਰ ਚਹੀਯਤਿ ਬਨਜੋ। ਰਾਵਰ ਕੀ ਸੇਵਾ ਫਲ ਐਸੇ। ਮਾਨੁਖ ਲਖਹਿੰ ਕਰਹਿੰ ਤਬਿ ਕੈਸੇ॥ ੧੮॥ ਉੱਤਮ ਪਦ ਮੁਕਤੀ ਲੌ ਜੋਇ। ਚਾਹਤਿ ਨਰ ਸੋ ਸੇਵਕ ਹੋਇ। ਜੋ ਪ੍ਰਾਪਤਿ ਹੁਇ ਫਲ ਬਿੱਪ੍ਰੀਤ। ਨਹਿੰ ਸੇਵਹਿੰ ਤੁਮ ਕੋ ਡਰ ਚੀਤ ॥ ੧੯ ॥ ਸਿੱਖਨ ਗਨ ਕੇ ਆਸ਼ੂ ਅਹੋ॥ਕੋ ਕਾਰਨ ਭਾ? ਸ਼੍ਰੀ ਗੁਰ ! ਕਹੋ॥ ਸਿਖ ਗੁਰ-ਦਾਸ ਨਾਮ ਇਸ ਕੇਰ[2]। ਰਾਖਹੁ ਜਹਿੰ ਕਹਿੰ ਲਾਜ ਘਨੇਰ ॥੨੦॥ ਯਾਂ ਤੇ ਕਰੁਨਾ ਕਰਹੁ ਸੁਨਾਵਹੁ। ਪੁਨਹਿੰ ਜੂਨਿ ਦੁਖ ਤੇ ਛੁਟਵਾਵਹੁ। ਆਸ਼ੈ ਸਭਿ ਸਿੱਖਨ ਕੋ ਔਰ ਨ। ਤੁਮ ਬਿਨ ਸ਼ੋਧ ਪਾਇ ਕਿਤ ਠੌਰ ਨ'॥੨੧॥ਸ਼੍ਰੀ ਸਤਿ-ਗੁਰ ਤਬਿ ਸਰਬ ਸੁਨਾਈ। ਯੁਤੋਹਿ ਪਿਤਾ ਇਮ ਜੂਨੀ ਪਾਈ। ਪੰਚਾਂਮ੍ਰਿਤ ਆਯੋ ਗੁਰ ਪਾਸਾ। ਤੁਵ ਪਿਤ ਨੇ ਕਰਿਕੈ ਅਰਦਾਸਾ ॥੨੨॥ ਬਰਤਾਵਨਿ ਲਗਿ ਸੰਗਤਿ ਮਾਂਹੀ। ਸਨੇ ਸਨੇ ਦੇਤੋ ਸਭਿ ਪਾਹੀ। ਗੁਜ਼ ਲਾਦੇ ਗਾਡੇ ਮਹਿ ਕੋਇ[3]। ਤਹਿੰ ਮਾਰਗ ਆਯੋ ਚਲਿ ਸੋਇ॥੨੩॥ਗੁਰ ਉਤਰੇ ਸੁਨਿਕੈ ਸਿਖ ਕਾਨ। ਇਕ ਭੇਲੀ ਲੈ ਕਰਿ ਨਿਜ ਪਾਨ॥ਧਰਿ ਆਗੈ ਦਰਸ਼ਨ ਗੁਰੁ ਕਰਜੋ। ਨਮੋ ਕਰਤਿ ਅਵਨੀ ਸਿਰ ਧਰਜੋ ॥ ੨੪ ॥ ਪੁਨ ਉਠਿ ਚਲਜੋ ਸੰਭਾਰਨਿ ਗਾਡੇ॥ਮਾਰਗ ਚਲਿਤੇ ਆਇ ਜੁ ਛਾਡੇ[4]॥ਤੁਵ ਪਿਤ ਤਬਿ ਪ੍ਰਸ਼ਾਦ ਬਰਤਾਵੈ। ਸੋ ਸਿਖ ਤਿਹ ਢਿਗ ਗਾ ਉਤਲਾਵੈ ॥੨੫॥ ਧੁਰ ਪੰਥ ਕੀ ਜਿਸ ਪਰ ਪਰੀ। ਬਦਨ ਸ਼ਮਸ਼ ਧੂਸਰ[5] ਸਭਿ ਕਰੀ॥ਬਸਤ੍ਰਨਿ ਪਰ ਜਿਸਕੇ ਰਜ ਛਾਈ। ਸਕਟ ਚੱਕ੍ਰ ਪਗ ਬ੍ਰਿਖਭ ਉਡਾਈ[6]॥੨੬॥ਤੁਹਿ ਪਿਤਾ ਤੇ ਜਾਚਨਿ ਕਰਜੋ। ਨਹੀਂ ਕਛੂ ਤਿਸ ਕੇ ਕਰ ਧਰਜੋ। ਪੁਨਹਿੰ ਨਿਕਟਿ ਹੁਇ ਮਾਂਗਜੋ ਕੁਨਕਾ[7]। ਜਿਸਕੇ ਗਾਢੇ ਸਿਦਕ ਸੁ ਮਨ ਕਾ ॥ ੨੭ ॥ ਮੁਖ ਪਾਵਨ ਤੇ

[1]ਸੇਵਾ ਕਰਦਾ ਹੈ ਸੀ। [2]ਸਿੱਖ ਵੀ ਸੀ ਤੇ ਨਾਮ ਵੀ ਇਸ (ਮੇਰੇ ਪਿਤਾ ਦਾ) ਗੁਰਦਾਸ ਸੀ। [3]ਕੋਈ (ਸਿੱਖ)। [4](ਜਿਨਾਂ ਨੂੰ) ਰਾਹ ਤੁਰਦੇ ਛੱਡ ਆਯਾ ਸੀ। [5]ਦਾੜ੍ਹੀ ਮਿੱਟੀ ਵਰਗੀ। [6]ਗੱਡੇ ਦੇ ਪਹੀਏ ਤੇ ਬੈਲਾਂ ਦੇ ਪੈਰਾਂ ਨੇ ਜੋ (ਧੂੜ) ਉਡਾਈ ਸੀ। [7]ਥੋੜਾ ਜਿਹਾ ਕੜਾਹ ਪ੍ਰਸ਼ਾਦ।

ਪਾਵਨ[1] ਹੋਈ। ਉਤਕੰਠਤਿ[2] ਯਾਂਤੇ ਬਹੁ ਸੋਈ। ਤੁਵ ਪਿਤ ਨੇ ਕਰਿ ਕ੍ਰੋਧ ਘਨੇਰਾ। ਝਿਰਕਨ ਕੀਨਿ ਸਿੱਖ ਤਿਸ ਬੇਰਾ ॥ ੨੮ ॥–ਰੀਛ ਬੇਸ ਕਰਿਕੈ ਮਤਿ ਮੂੜ੍ਹਾ। ਕਸੋਂ ਸਭਿ ਪਰ ਤੂੰ ਹੋਤਿ ਅਰੂੜ੍ਹਾ। ਪਰੇ ਰਹੌ ਠਾਂਢੋ, ਕਸੋਂ ਆਵਹਿੰ। ਬਹੁ ਬੋਲਤਿ ਕਸੋਂ ਰੌਰ ਮਚਾਵਹਿੰ–॥ ੨੯ ॥ ਇਮ ਸੁਨਿਕੈ ਸਿਖ ਹੁਇ ਮਨ ਭੰਗ। ਅਵਨੀ ਹੇਰਤਿ ਬ੍ਰੀੜ੍ਹਾ[3] ਸੈਗ।ਲਘੁ ਕਨ ਪਰਸੋ[4]ਉਠਾਯੋ ਛਿਤ ਤੇ । ਆਨਨ ਮਹਿੰ ਪਾਯੋ ਗੁਰ ਹਿਤ ਤੇ ॥ ੩੦ ॥ ਵਾਹਿਗੁਰੂ ਕੋ ਸਿਮਰਨ ਕਰਿ ਕੈ। ਤੁਵ ਪਿਤ ਕੋ ਦਿਯ ਸ੍ਰਾਪ ਉਚਰਿਕੈ।–ਗੁਰ ਸਿੱਖੀ ਕੋ ਲੇਸ਼ ਨ ਤੋਹਿ। ਅਬਹਿ ਸਰੀਰ ਰੀਛ ਕੋ ਹੋਹਿ–॥੩੧॥ [5]ਗਯੋ ਉਤਾਇਲ ਸਕਟੇ ਮਿਲਯੋ। ਕਰੇ ਸਾਥ, ਸੋ ਆਗੇ ਚਲਯੋ[5]। ਕੇਤਿਕ ਦਿਨ ਬੀਤੇ ਪਿਤ ਤੋਹਿ। ਬਧ ਪੂਰਨ ਤੇ ਮ੍ਰਿਤੁ ਬਸਿ ਹੋਹਿ॥ ੩੨ ॥ ਅਮੁਕੇ ਪਰਬਤ ਭਾਲਕ ਭਯੋ। ਹੁਤੋ ਅਲਪ ਹੀ ਇਨ ਗਹਿ ਲਯੋ। ਸਿਖ ਕੋ ਸ੍ਰਾਪ ਨਿਫਲ ਕਸੋਂ ਜਾਏ। ਜਿਨਕੇ ਚਿਤ ਗੁਰ ਚਰਨ ਟਿਕਾਏ*[1]† ॥ ੩੩ ॥ ਸੁਨਤਿ ਅਚੰਭੋ ਮਾਨਯੋ ਸਭਿਹੂੰ। ਹਾਥ ਜੋਰਿ ਤਿਹ ਸੁਤ ਕਹਿ ਤਬਿ ਹੂੰ।'ਰਾਵਰ ਭਨੀ ਬਾਤ ਸਭਿ ਨੀਕੀ।ਅਬਿ ਗਤਿ ਕਰੀਏ ਨਿਜ ਸਿਖ ਹੀ ਕੀ॥੩੪॥ਪਤਿਤ ਪ੍ਰਾਵਨੋ ਨਾਮ ਤੁਮਾਰਾ । ਦੋਸ਼ ਅਨੇਕ ਬਿਦਾਰਨਿ ਹਾਰਾ । ਕ੍ਰਿਪਾ ਦ੍ਰਿਸ਼ਟਿ ਤੇ ਜੂਨ ਛੁਟਾਵੋ। ਅਬਿ ਉੱਤਮ ਗਤਿ ਕੋ ਪਹੁੰਚਾਵੋ' ॥ ੩੫ ॥ ਤਬਿ ਕ੍ਰਿਪਾਲ ਨੇ ਇਕ ਸਿਖ ਭੇਜਾ। 'ਲੇਹੁ ਮੋਲ ਕੋ ਭਾਲਕ ਦੇ ਜਾ'। ਸੁਨਤਿ ਕਲੰਦਰ ਨੇ ਤਬਿ ਕਹਯੋ । 'ਇਹ ਸਮ ਰੀਛ ਅਪਰ ਨਹਿ ਲਹਯੋ॥ ੩੬ ॥

---

[1]ਪਵਿੱਤ੍ਰ। [2]ਕਾਹਲਾ ਪੈ ਰਿਹਾ ਸੀ। [3]ਲੱਜਾ।[4](ਕੜਾਹ ਪ੍ਰਸ਼ਾਦ ਦਾ)ਨਿੱਕਾ ਕਿਣਕਾ ਪਿਆ ਸੀ। [5]ਛੋਤੀ ਨਾਲ ਗਿਆ ਤੇ ਗਡਿਆਂ ਨੂੰ ਜਾ ਮਿਲਿਆ,(ਗੱਡੇ) ਨਾਲੋ ਨਾਲ ਕਰਕੇ ਉਹ ਅਗਾਂਹ ਨੂੰ ਚਲਾ ਗਿਆ। *ਪਾ:–ਜਾਚਤਿ ਗੁਰ ਪ੍ਰਸਾਦਿ ਸ਼ਰਧਾਏ।

†ਗੜ੍ਹੇ ਵਾਲਾ ਸਿੱਖ ਸਿਦਕਵਾਨ 'ਧਜਾਨ ਸਿੱਧ' ਸਿੱਖ ਸੀ। ਉਸ ਵਿਚ ਏਕਾਗ੍ਰਤਾ ਦਾ ਕਮਾਲ ਸੀ ਤੇ ਵਾਕ ਸੱਤਾ ਏਕਾਗ੍ਰ ਦਿੱਤਾਂ ਵਿਚ ਹੁੰਦੀ ਹੀ ਹੈ। 'ਪ੍ਰਭ ਜੀ ਬਸਹਿ ਸਾਧ ਕੀ ਰਸਨਾ'। ਪ੍ਰਸ਼ਾਦ ਵਰਤਾਉਣ ਵਾਲਾ ਸੇਵਾ ਤਾਂ ਕਰਦਾ ਸੀ ਪਰ 'ਧਜਾਨ ਸਿੱਧ' ਪੁਰਖ ਨਹੀਂ ਸੀ ਤੇ ਤਮੋਗੁਣੀ ਬ੍ਰਿਤੀ ਵਿਚ ਸੀ, ਤੇ ਉਸ ਨੇ ਨਾਹਕ ਧਜਾਨ-ਲੀਨ ਸਿੱਖ ਦਾ ਮਨ ਭੰਗ ਕਰਨ ਦਾ ਦਸ਼ਨ ਕਮਾਇਆ। ਕਵਿ ਜੀ ਦਾ ਆਸ਼ਾ ਇਹ ਜਾਪਦਾ ਹੈ ਕਿ ਸੇਵ ਕਰਨ ਵਾਲਿਆਂ ਦਾ ਚਿੱਤ ਨਿੰਮ੍ਰਤਾ ਤੇ ਸ਼ਰਧਾ ਵਿੱਚ ਚਾਹੀਏ ਤਾਂ ਸੇਵਾ ਸਫਲ ਹੁੰਦੀ ਹੈ। ਸੇਵਾ ਕਰਦਿਆਂ ਜੋ ਮਨ ਵਿਚ ਹੰਕਾਰ ਉਪਜਣ ਦੇਣਾ ਹੈ ਸੋ ਸੇਵਾ ਦਾ ਫਲ ਪ੍ਰਾਪਤ ਨਹੀਂ ਹੋਣ ਦੇਂਦਾ।

ਇਸ ਕੋ ਸਾਚ ਕਮਾਈ ਮੇਰੀ। ਲੇਹੁ ਪੁਰਿਨਿ[1]* ਤੇ ਭਿੱਛ ਘਨੇਰੀ। ਮੋਹਿ ਰਜਤਪਨ ਦੋ ਸੈ ਦੇਹੁ।ਤੌ ਭਾਲਕ ਕੋ ਰਾਵਰ ਲੇਹੁ'॥੩੭॥'ਏਤੇ ਹੀ ਦਿਹੁ' ਸਤਿਗੁਰ ਕਹੈਂ। ਸੇਵਕ ਗਯੋ ਕੋਸ਼ ਜਹਿਂ ਅਹੈ।ਲੈ ਕਰਿ ਗਯੋ ਦੇਨਿ ਤਿਸ ਪਾਹੀ। ਫਿਰਜੋ[2] ਕਲੰਦਰ,ਲੇ ਤਬਿ ਨਾਂਹੀ ॥੩੮॥ 'ਕਹਤਿ ਭਯੋ ਮੈ ਲੇਉਂ ਘਨੇਰੇ'। ਹਟਿ ਸਿਖ ਭਾਖਜੋ ਗੁਰੂ ਅਗੇਰੇ। 'ਨਹਿਂ ਅਬਿ ਲੇਤਿ ਕਹੈ ਕੁਛ ਔਰਾ। ਕਰਜੋ ਮੋਲ ਨਹਿਂ ਮਾਨਹਿਂ ਬੌਰਾ'॥ ੩੯ ॥ ਤਬਿ ਗੁਰ ਭਨਜੋ'ਲੇਹੁ ਤਿਸ ਛੀਨ'।ਸੁਨਿ ਸਿੱਖਨਿ ਉਠਿਤੈਸੇਕੀਨਿ।ਆਨਿਹਜ਼ੂਰਖਰੋਕਰਿਦੀਨਿ। ਇਕ ਸਥਾਨ ਬੈਧਾਵਨ ਕੀਨਿ ॥ ੪੦ ॥ ਦਜੋਸ ਬਿਤੀਤਜੋ ਜਾਮਨਿ[3] ਛਾਵਾ। ਭਈ ਪ੍ਰਾਤਿ ਸਤਿਗੁਰ ਫੁਰਮਾਵਾ। 'ਸੌ ਕੋ ਪੰਚਾਂਮ੍ਰਿਤ ਕਰਿਵਾਵਹੁ। ਸੁਚ ਸੋਂ ਸ਼ੀਘ੍ਰ ਕਰਹੁ ਲੈ ਆਵਹੁ'॥ ੪੧ ॥ ਰੁਚਿਰ ਬਨਾਯੋ ਆਨਜੋਂ ਪਾਸ। ਖਰੋ ਹੋਇ ਕੀਨਸਿ ਅਰਦਾਸ।ਸ਼੍ਰੀ ਸਤਿਗੁਰ ਲੈਕੇ ਨਿਜ ਪਾਨ। ਪੰਚਾਂਮ੍ਰਿਤ ਈਖਦ[4] ਕਰਿ ਖਾਨ ॥੪੨॥ ਸੀਤ ਪ੍ਰਸਾਦਿ ਰੀਛ ਕੋ ਦਯੋ।ਜਬਿ ਮੁਖ ਮਹਿਂ ਸੋ ਪਾਵਤਿ ਭਯੋ। ਗਯੋ ਉਦਰ ਮਹਿਂ ਤਤਛਿਨ ਮਰਜੋ। ਸ੍ਰਾਪ ਪਾਪ ਸਭਿ ਹੀ ਪਰਹਰਜੋ ॥ ੪੩ ॥ ਉਤਮ ਗਤਿ ਕੋ ਪ੍ਰਾਪਤਿ ਹੋਵਾ । ਸਿੱਖਨ ਸਭਿਨਿ ਅਚੰਭੋ ਜੋਵਾ। 'ਧੰਨ ਧੰਨ ਸਤਿਗੁਰਹਿ' ਬਖਾਨਹਿਂ। 'ਅਪਨੀ ਗਤਿ ਤੁਮ ਆਪੇ ਜਾਨਹਿਂ†'॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੌ ਸਿੱਖ ਰੀਛ' ਪ੍ਰਸੰਗ ਬਰਨਨੰ ਨਾਮ ਅਸ਼ਟਦਸ਼ਮੋ ਅੰਸੂ ॥ ੧੮ ॥

੧੯. [ਗੁਰੂ ਜੀ ਦੀ ਵੀਰਰਸੀ ਨਿੱਤ ਕ੍ਰਿਯਾ]।

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਗੋਵਿੰਦ ਸਿੰਘ ਸੁਜਾਨ । ਬਲ ਜੁਤਿ ਵਧਹਿ ਸਰੀਰ ਬਡ ਕਰਹਿਂ ਨਰਨਿ ਕਲਜਾਨ ॥ ੧ ॥ ਚੌਪਈ ॥ ਆਯੁਧ ਬਿੱਦਜਾ ਕਹੁ ਅੱਭਜਾਸਹਿਂ। ਅਪਰ ਸਕਲ ਹੀ ਗੋਰਹਿਂ ਪਾਸਹਿ। ਵਹਿਰ ਜਾਇ ਧਰਿਵਾਇਂ ਨਿਸ਼ਾਨਾ। ਕਰਹਿਂ ਚਲਾਵਨਿ ਧਨੁ ਤੇ ਬਾਨਾ॥੨॥ਥਿਰ ਬੀਰਾਸਨ ਹੋਇ ਚਲਾਵਹਿਂ। ਕਬਿ ਠਾਂਢੇ ਹਤਿ ਲੱਛ ਗਿਰਾਵਹਿਂ। ਕਬਹੁ ਕੁਵਾਦਾ[5] ਐਂਚਨਿ ਕਰਹਿਂ। ਜਿਮ ਭੁਜਦੰਡ ਅਧਿਕ ਬਲ ਧਰਹਿਂ॥ ੩ ॥ ਸੁਨਹਿਂ ਪਿਤਾਮੇ ਕੀ[6] ਵਡਿਆਈ। ਪਰੇ ਜੰਗ ਬਡ ਭਟ ਸਮੁਦਾਈ। ਦੀਹ

[1]ਸ਼ਹਿਰਾਂ ਤੋਂ। [2](ਆਪਣੇ ਬਚਨ ਤੋਂ) ਫਿਰ ਗਿਆ। [3]ਰਾਤ। [4]ਥੋੜਾ। [5]ਕਮਾਨ ਜੋ ਕਰੜੀ ਨਾ ਹੋਵੇ, ਕਸਰਤ ਕਰਨ ਵਾਲੀ ਕਮਾਣ। [6]ਭਾਵ ਸ਼੍ਰੀ ਗੁਰ ਹਰਿ ਗੋਬਿੰਦ ਜੀ ਦੀ।

*ਪਾ:—ਘਰਨਿ। †ਇਸ ਸਾਖੀ ਵਿਚ ਉਪਦੇਸ਼ ਇਹ ਹੈ ਕਿ ਕ੍ਰੋਧ ਵਸ ਹੋਕੇ ਸਿਖ ਨੂੰ ਕਿਸੇ ਗੁਰਮੁਖ ਦਾ ਨਿਰਾਦਰ ਨਹੀਂ ਕਰਨਾ ਚਾਹੀਏ।

ਕਠੋਰ ਸਰਾਸਨ ਧਾਰਹਿੰ। ਸ਼ੱਤ੍ਰੂ ਅਨੇਕਨਿ ਤੇ ਕਰਿ ਪਾਰਹਿੰ[1] ॥ ੪ ॥ ਕੰਕ ਪੰਖ ਲਗਿ ਮੋਟਿਯ ਕਾਨਾ। ਖਪੈਰੇਮੁਖੀ[2], ਬਡੇ ਕਰਿ ਥਾਨਾ। ਜਿਨ ਕੇ ਆਗੇ ਅਰਜੋ ਨ ਕੋਈ। ਕਈ ਬਾਰ ਬਡ ਸੈਘਰ ਹੋਈ ॥ ੫ ॥ ਸੁਨਹਿੰ ਚੌਪ ਚਿਤ ਅਧਿਕ ਵਧਾਵਹਿੰ।ਕਾਰੀਗਰਨਿ ਹਜ਼ੂਰ ਬੁਲਾਵਹਿੰ।ਦੇਦੇ ਸੀਖਯਰਾਵਹਿੰ ਖਪਰੇ। ਇਸੀ ਰੀਤਿ ਗਨ ਆਯੁਧ ਅਪਰੇ ॥ ੬ ॥ ਸੋਲੇ[3], ਸਾਂਗਨ, ਭਾਲੇ ਭਲੇ[4]।ਕਾਰੀਗਰ ਲੇ ਲੇ ਗਨ ਮਿਲੇ।ਹੇਰਿ ਹੇਰਿ ਸ਼ਸਤ੍ਰਨ ਹਰਖਾਵੈਂ। ਬਖਸ਼ਸ਼ ਧਨ ਕੀ ਅਧਿਕ ਦਿਵਾਵੈਂ ॥ ੭ ॥ ਸੁਨਿ ਸੁਨਿ ਜਸੁ ਆਵਹਿੰ ਨਰ ਘਨੇ। ਆਯੁਧ ਅਰਪਤਿ ਹੈਂ ਅਨਗਿਨੇ । ਬੀਰ ਸਮੀਪੀ[5] ਬਖਸ਼ਨ ਕਰੈਂ। ਗਹੈਂ[6] ਸੁ ਹਰਖ ਰਿਦੈ ਬਹੁ ਧਰੈਂ ॥ ੮ ॥ ਕਾਰੀਗਰਨਿ ਟਿਕਾਵਹਿੰ ਬ੍ਰਿੰਦੇ। ਘਰਹਿੰ ਅਨੇਕ ਬਿਧਾਨ ਬਿਲੰਦੇ। ਦਿਨਪ੍ਰਤਿ ਹੀ ਸਮਾਜ ਬਿਰਧਾਵਹਿੰ। ਰਾਖਹਿੰ ਚਾਕਰ ਜੋ ਢਿਗ ਆਵਹਿੰ॥੯॥ਕਿਤਿਕਦੇਗ ਤੇ ਅਚਹਿੰ ਅਹਾਰਾ। ਕਿਤਿਕ ਰਸਤ ਲੇ ਕਰਹਿੰ ਗੁਜ਼ਾਰਾ। ਧਨ ਕੀ ਦੇਤਿ ਨੌਕਰੀ ਤਿਨੈ। ਜੋ ਨਿਤ ਰਹਿਤਿ ਬੀਰ ਰਸ ਸਨੈ ॥੧੦॥ ਹਯਨਿ ਅਰੂਢਹਿੰ ਵਹਿਰ ਸਿਧਾਰਹਿੰ। ਬ੍ਰਿੱਤ ਅਖੇਰ ਕਰਹਿੰ ਮੁਦ ਧਾਰਹਿੰ। ਮ੍ਰਿਗਨ ਧਵਾਇ ਥਕਾਵਹਿੰ ਜਬੈ। ਘੇਰਿ ਘੇਰਿ ਸਰ ਮਾਰਹਿੰ ਤਬੈ ॥੧੧॥ ਕੋ ਤੁਫੰਗ ਕੋ ਛੋਰਤਿ ਹਨੈ। ਸੀਖਹਿੰ ਸ਼ਸਤ੍ਰ ਪ੍ਰਹਾਰਨਿ ਘਨੇ।ਕੋ ਕ੍ਰਿਪਾਨ ਤੇ ਕਰਹਿਸੰਘਾਰਨ।ਕੋ ਤੋਮਰ ਭੂਮਾਇ ਪਰਹਾਰਨਿ ॥ ੧੨ ॥ ਸ਼ਿਕਰੇ, ਜੁਰਰੇ, ਬਾਜ ਰੁ ਸ਼ਾਨ। ਇਨ ਤੇ ਕਰਹਿੰ ਅਖੇਰ ਮਹਾਨ। ਹਯ ਅਰੂਢਿਬੇ ਬਿੱਦ੍ਯਾ ਫੇਰਨਿ[7] । ਅਧਿਕ ਧਵਾਵਹਿੰ, ਫਾਂਧਹਿੰ ਪੈਰਨ[8] ॥ ੧੩ ॥ ਛਾਲ ਬਿਸਾਲ ਅਲਪ ਕਰਿਵਾਵਹਿੰ। ਬਾਗਨ[9] ਕੋ ਅਨੁਸਾਰ ਭੂਮਾਵਹਿੰ।ਕਰਹਿੰ ਕੁੰਡਲਾਕਾਰ ਬਿਸਾਲੇ।ਪਲਟਹਿੰ ਤੁਰਤ ਫੁਰਤ ਕਰ ਨਾਲੇ ॥ ੧੪ ॥ ਪੁਨਹਿ ਅਟੇਰਨ ਕੀ ਬਿਧਿ ਪੈਰਨ[10]। ਹੈਤੁ ਚਲਾਕੀ ਫਿਰ ਫਿਰ ਫੇਰਨਿ। ਦਿਨ ਪ੍ਰਤਿ ਬਹੁ ਬਿਲਾਸ ਗੁਰ ਕਰੈਂ। ਪਿਖਿ ਸਿਖ ਸੈਗਤਿ ਇਮ ਉਰ ਧਰੈਂ ॥ ੧੫ ॥–ਰੀਤਿ ਪਿਤਾਮੇ ਕੀ ਉਰਧਾਰੀ। ਬਿਧਿ ਸੈਘਰ ਕੀ ਸਕਲ ਸੰਭਾਰੀ। ਇਹ ਘਾਲਹਿੰ ਸ਼ੱਤ੍ਰੂਨਿ ਘਮਸਾਨੈ। ਆਯੁਧ ਬਿੱਦ੍ਯਾ ਮਹਿੰ ਸਵਧਾਨੈ ॥ ੧੬ ॥ ਜਥਾ ਚਰਿੱਤ੍ਰ ਤਿਨਹੁੰ

[1]ਪਾਰ ਕਰ ਦਿੰਦੇ ਸਨ। [2]ਤੀਰ ਦੇੜੇ ਫਲ ਵਾਲੇ। [3]ਨੇਜੇ। [4]ਚੰਗੇ। [5](ਗੁਰੂ ਜੀ) ਨੇੜੇ ਬੈਠੇ ਬੀਰਾਂ ਨੂੰ। [6](ਬੀਰ)ਲੈਕੇ (ਸ਼ਸਤ੍ਰ)।[7](ਘੋੜੇ ਦੇ) ਫੇਰਨ ਦੀ ਵਿਦਯਾ।[8]ਛਾਲ ਮਰਵਾਉਣੀ। [9]ਵਾਰੀਂ ਦੇ। [10]ਸੂਤ ਦੇ ਅਟੇਰਨ ਵਾਂਗ, ਘੋੜੇ ਨੂੰ ਪੈਰਦੇ ਹਨ,।

ਕੋ ਸੁਨੈ। ਤਥਾ ਇਨਹੁੰ ਮੈਂ ਪਈਯਤਿ ਘਨੇ। ਕ੍ਰਾਂਤਿਮਾਨ[1] ਬਡ ਰੂਪ ਪ੍ਰਕਾਸ਼ਹਿ। ਹੁਇ ਪ੍ਰਸੰਨ ਬਖਸ਼ਤਿ ਸੁਖਰਾਸਹਿ ॥ ੧੭ ॥ ਜਿਨ ਕੀ ਰੀਝ ਖੀਝ ਬਿਨ ਮੋਘੂ[2]। ਨਾਸਹਿੰ ਬਿਘਨ ਅਘਨ ਕੇ ਓਘੂ[3]–। ਆਇ ਦੂਰ ਤੇ ਦਰਸ਼ਨ ਕਰਹਿੰ। ਪੁਨ ਘਰ ਬਿਖੈ ਪ੍ਰਮਾਨ ਨਿਤ ਧਰਹਿੰ॥੧੮॥ਗੁਰ ਮੂਰਤ ਸੂਰਤ ਬਰ ਚਾਰੂ। ਬਰਨੌਂ ਮੈਂ ਅਬਿ ਤਿਸੀ ਪ੍ਰਕਾਰੂ। ਜੋ ਸਿਖ ਸੁਨਿ ਸੁਨਿ ਕਰੈਂ ਧਯਾਨ। ਚਾਰ ਪਦਾਰਥ ਪ੍ਰਾਪਤਿ ਪਾਨ ॥ ੧੯ ॥ ਪਦ ਅਰਬਿੰਦੈ ਮ੍ਰਿਦੁਲ ਮਨਿੰਦੈ[4]*।ਅਰੁਣ ਬਰਣ ਤਿਨ ਚਰਣ†ਮੁਕੰਦੈ[5]।[6]ਜਿਨ ਸਿੱਖਨਿ ਕੇ ਮਨ ਅਨੁਰਾਗੇ।ਭਏ ਲਾਲ ਲਾਗੇ ਜੁਗ ਪਾਗੇ[6]॥੨੦॥ਨਖਸੁੰਦਰ ਸ਼ੋਭਤਿ ਇਮ ਖਰੇ। ਜਨੁ ਲਾਲੀ ਪਰ ਹੀਰੇ ਧਰੇ। ਏਡੀ ਕੋਮਲ ਬ੍ਰਤਲਾਕਾਰ[7]। ਜਨੁ ਫਲ ਕੌਹਰ[8]ਲਾਲ ਉਦਾਰ॥੨੧॥[9]ਤਰੁਵਾ ਬ੍ਰਿਛਤੇ ਊਰਧ ਐਸੇ।ਕਮਠ ਪੀਠ ਹੁਇ ਕੋਮਲ ਜੈਸੇ[9]। ਸੁਮਿਲਿ ਆਂਗੁਰੀ ਸੂਧੀ ਸੋਹੈ[10]। ਦ੍ਰੁਤਿ ਪੱਲਵ ਕੀ ਜਿਨੁ ਮਨ ਮੋਹੈ[11] ॥ ੨੨ ॥ ਸ਼ੁਭਤਿ ਪਗਨਿ ਪਰ ਗੁਲਫ[12] ਉਚੇਰੇ। ਜਿਨ ਮੋ ਸ਼ੁਭ ਲੱਛਨ ਸਭਿ ਹੋਰੇ।ਜੁਗਲ ਜੰਘ ਜਾਨੂ[13] ਦਿਢ ਹੋਏ। ਮਨਹੁੰ ਓਜ ਕੇ ਥੰਭ ਖਰੋਏ ॥ ੨੩ ॥ ਉਦਰ ਸ-ਤ੍ਰਿਵਲੀ[14] ਸੁੰਦਰ ਸੋਹਤਿ।ਨਾਭਿ

---

[1]ਸ਼ੋਭਾ ਵਾਲਾ। [2]ਕ੍ਰਿਪਾਲਤਾ ਤੇ ਗੁਸਾ ਖਾਲੀ ਨਹੀਂ ਜਾਂਦੇ, ਭਾਵ ਕਿਸੇ ਤੇ ਰੀਝਣਾ ਤੇ ਖੀਝਣਾ ਸੁਖ ਤੇ ਦੁਖ ਦਾ ਅਸਰ ਕਰ ਜਾਂਦਾ ਹੈ। [3]ਸਮੂਹ ਪਾਪਾਂ ਦੇ ਵਿਘਨ। [4]ਕਮਲ ਵਰਗੇ ਕੋਮਲ। [5]ਲਾਲ ਰੰਗ ਹੈ ਤਿਨ੍ਹਾਂ (ਗੁਰੂ ਜੀ ਦੇ) ਮੁਕਤੀ ਦਾਤੇ ਚਰਣਾਂ ਦਾ। [6]ਦੋਹਾਂ ਚਰਨਾਂ ਨੂੰ ਜੋ ਲਗੇ (ਸੋ ਮਨ) ਲਾਲ ਹੋ ਗਏ ਭਾਵ ਲਾਲ ਵਾਂਗ ਅਮੋਲਕ ਹੋ ਗਏ; ਅਥਵਾ ਕ੍ਰਿਤ ਕ੍ਰਿਤ ਹੋ ਗਏ। [7]ਗੋਲਾਕਾਰ। [8]ਕੌਹਰ=ਤੁਮੇਂ ਦੀ ਜਾਤੀ ਦਾ ਇਕ ਫਲ ਜੋ ਪੱਕ ਕੇ ਲਾਲ ਹੋ ਜਾਂਦਾ ਹੈ ਜਿਸ ਨੂੰ ਕਵਿ ਅੱਡੀ ਦੀ ਲਾਲੀ ਨਾਲ ਉਪਮਾਂ ਦਿਆ ਕਰਦੇ ਹਨ,ਯਥਾ ਬਿਹਾਰੀ:–ਕੌਹਰ ਸੀ ਏਡੀਨ ਕੀ ਲਾਲੀ ਦੇਖ ਸੁਭਾਇ। [9]ਉਂਗਲੀਆਂ ਦੀ ਆਕ੍ਰਿਤੀ ਤੋਂ ਪੈਰ ਦੀ ਪਿਠ ਐਉਂ ਉਚੀ ਹੈ ਜਿਵੇਂ ਕਛੂ ਦੀ ਪਿਠ, (ਪਰ ਉਹ ਕਰੜੀ ਹੁੰਦੀ ਤੇ ਇਹ) ਕੋਮਲ ਹੈ। [ਤਰੁਵਾ=ਪੈਰ ਦੀ ਪਿਠ। ਸੰਸ:, ਬ੍ਰਿਕਸ਼=ਉਹ ਆਕ੍ਰਤੀ ਯਾ ਮਿਲਦੀ ਜੁਲਦੀ ਸ਼ਕਲ ਜੋ ਕਿਸੇ ਮੂਲ ਤੋਂ ਸ਼ਾਖਾਂ ਹੋਕੇ ਨਿਕਲੇ]। (ਅ) ਤਰੁਵਾ ਦਾ ਅਰਥ ਅਕਸਰ 'ਤਲੀ' ਲਗਿਆ ਕਰਦਾ ਹੈ, ਤਦ 'ਤਰੁਵਾ ਬ੍ਰਿਛ' ਦਾ ਅਰਥ 'ਤਲੀਆਂ ਨੂੰ ਢਕ ਲੈਣ ਵਾਲਾ ਥਾਂ' ਲੱਗ ਸਕਦਾ ਹੈ, ਮੁਰਾਦ ਉਹੋ ਹੋਈ=ਪੈਰ ਦੀ ਪਿੱਠ, ਜੋ ਐਉਂ ਉਚੀ ਹੈ ਜਿਵੇਂ ਕੱਛੂ ਦੀ ਪਿੱਠ ਹੁੰਦੀ ਹੈ। [10]ਮਿਲੀਆਂ ਹੋਈਆਂ ਉਂਗਲੀਆਂ ਸਿੱਧੀਆਂ (ਐਉਂ) ਸੋਹ ਰਹੀਆਂ ਹਨ। [11]ਜਿਨ੍ਹਾਂ ਦੀ ਕਰੂੰਮਲੀਆਂ ਵਰਗੀ ਸੁੰਦਰਤਾ ਮਨ ਨੂੰ ਮੋਹ ਰਹੀ ਹੈ। [12]ਗਿੱਟੇ। [13]ਗੋਡੇ। [14]ਪੇਟ ਤੇ ਤ੍ਰੈ ਵਲ ਦੀ ਰੇਖਾ। *ਪਾ:–ਮਲਿੰਦੈ।

†ਪਾ:–ਜਨ ਸ਼ਰਨ।

ਗੀਭੀਰ ਦਿਪਤ ਚਿਤ ਮੋਹਤਿ। ਬਾਹੁ ਅਜਾਨੁ ਸੁ ਅਰਲਾ ਮਾਨੋ[1]। ਸ਼ੁਭਤਿ ਕਰੀ ਕਰ ਬਲੀ ਮਹਾਨੋ[2]॥੨੪॥ਦਿਪਤ ਪ੍ਰਚੰਡਬਡੇ ਭੁਜਦੰਡੈ[3]।ਮਨਹੁੰਬੰਜੂ ਕੇ ਇਹ ਜੁਗ ਖੰਡੈ । ਆਯੁਤ ਛਾਤੀ ਅਤਿਸ਼ੈ ਗਾਢੇ[4]। ਮਨਹੁੰ ਕਪਾਟ[5] ਕਠਨ ਰਿਪੁ[6] ਠਾਂਢੇ॥੨੫॥ਤ੍ਰੈਗ ਸਿਕੰਧਨ ਤੇ ਜੁਗ ਛੈਲੈ[7]। ਜਿਮ ਕ੍ਰਿਖਚਰ ਸੂਨੋ ਬਡ ਬੈਲੈ[8]। ਮੁਕਤਾ ਮਾਲ ਬਿਸਾਲ ਉਜਾਲੀ। ਗੋਲ ਮੋਲ ਬਡ ਕੇ ਦੁਤਿ ਸ਼ਾਲੀ[9]॥੨੬॥ ਚਿਬਕ[10] ਚਾਰੁ ਚਹੁੰਗਿਰਦ ਸੁਹਾਵਤਿ।ਫਲ ਰਸਾਲ-ਨੂਤਨ[11] ਜਨੁ ਭਾਵਤਿ । ਅਧਰ ਮ੍ਰਿਦੁਲ ਸ਼ੁਭ ਲਾਲ ਬਿਸਾਲਾ। ਹੀਰਨਿ ਪੰਕਤਿ ਦੰਤ ਉਜਾਲਾ ॥ ੨੭ ॥ ਮੁਸਕਾਵਤਿ ਦਿਖੀਅਤਿ ਦਮਕਾਵਤਿ। ਸੰਪਟ ਬਿੰਦ੍ਰਮ ਕਲੀ ਲਖਾਵਤਿ[12]। ਸੁੰਦਰ ਦੀਪਤ ਜੁਗਲ ਕਪੋਲੈ[13]। ਮੁਕਰ ਮਾਰ ਕੇ ਮਨਹੁੰ ਅਮੋਲੈ[14]॥੨੮॥ਤਿਨ ਪਰ ਕੁੰਡਲ ਡੋਲਤਿ ਝਲ-ਕਤਿ। ਰਤਨ ਜਵਾਹਰ ਤੇ ਬਰ ਛਲਕਤਿ।ਮੁਖ ਮੰਡਲ ਜਨੁ ਚੰਦ ਅਖੰ-ਡਤ[15]।ਕਮਲ ਪ੍ਰਫੁੱਲਸਤ ਦੁਤਿ ਬਡ ਮੰਡਤਿ[16]॥੨੯॥ ਮਧੁਰ ਮਧੁਰ ਘਨ ਧੁਨਿ[17] ਸ਼ੁਭ ਬਾਨੀ। ਨਿਜ ਦਾਸਨ ਕੋ ਅੰਮ੍ਰਿਤਦਾਨੀ[18]। ਕੈ ਦੁੰਦਭਿ ਸੁਰ ਸ਼ਬਦ ਗੰਭੀਰ। ਬੋਲਤਿ ਮਹਾਂ ਭਰੇ ਰਸ ਬੀਰ॥੩੦॥ਕਮਲ ਪਾਂਖਰੀ ਚਾਰ ਸਰੀਖੀ[19]।ਆਂਖ ਬਡੀ ਜੁਗ[20] ਤੀਖੀ ਤੀਖੀ।ਕਰੁਨਾਭਰੇ ਕਟਾਛ[21] ਛਬੀਲੇ। ਪਲਟਤਿ*ਮੀਨ ਮਨਹੁੰ ਦੁਤਿ ਲੀਲੇ[22]॥੩੧॥ ਚਮਕਤਿ ਅਨੀਦਾਰ ਬਿਨ ਆਂਜੇ[23]।ਜਨੁ ਕਟਾਰ ਕਾਰੀਗਰ ਮਾਂਜੇ।ਜਗ ਮਹਿੰ ਨਰ ਨਾਰੀ ਅਸ ਕੋ ਹੈ।

[1]ਬਾਹਵਾਂ ਗੋਡਿਆਂ ਤਕ ਅੱਲ ਵਰਗੀਆਂ ਭਾਵ ਗੋਲ ਤੇ ਲੰਮੀਆਂ ਹਨ [ਸ਼ੈਸ:, ਅਰੁਲ,=ਅੱਲ, ਲੋਕੀ]। [2]ਮਹਾਨ ਬਲੀ ਹਾਥੀ ਦੀ ਸੁੰਡ ਵਾਂਗ ਸ਼ੋਭਦੀਆਂ ਹਨ। [3]ਡੌਲੇ। [4]ਤਕੜੀ। [5]ਤਖਤੇ। [6]ਸ਼ੱਤ੍ਰੂਆਂ (ਲਈ)। [7]ਦੋਵੇਂ ਮੋਢੇ ਉੱਚੇ ਹੋਣ ਤੇ ਸੁੰਦਰ ਹਨ। [8]ਜਿਵੇਂ ਰਾਖੀ ਰਹਿਤ ਖੇਤੀ ਖਾਣ ਵਾਲੇ ਬੈਲ ਦਾ (ਮੋਢਾ) ਵੱਡਾ ਹੁੰਦਾ ਹੈ। [ਸ਼ੂਨ=ਖਾਲੀ, ਭਾਵ ਰਾਖੀ ਰਹਿਤ] (ਅ ਬੈਲ ਦੀ ਸੁੰਨ ਤੋਂ ਬੀ ਭਾਵ ਬੈਲ ਦੀ ਬੰਨ੍ਹ ਲੈ ਲੈਂਦੇ ਹਨ। (ਏ) ਸ਼ੁਧ ਪਾਠ ਜਾਪਦਾ ਹੈ 'ਬੰਨ੍ਹ ਬੈਲ'=ਬੈਲ ਦਾ ਬੰਨ (ਮੋਢਾ, ਕੰਨ੍ਹਾਂ)। [9]ਸ਼ੋਭਾ ਦਾ ਘਰ। [10]ਠੋਡੀ। [11]ਨਵਾਂ ਅੰਬ। [12]ਗੁੱਲੀਆਂ ਦੇ ਡੱਬੇ ਵਿਚ (ਦੰਦ ਫੁਲਾਂ ਦੀਆਂ ਕਲੀਆਂ ਭਾਸਦੀਆਂ ਹਨ। [13]ਦੋਵੇਂ ਗੱਲ੍ਹਾਂ। [14]ਮਾਨੋ ਕਾਮਦੇਵ ਦੇ ਅਮੋ-ਲਕ ਸ਼ੀਸ਼ੇ ਹਨ। [15]ਜੋ ਘਟੇ ਵਧੇ ਨਾ। (ਅ) ਪੂਰਨਮਾਸ਼ੀ ਦਾ ਚੰਦ। [16]ਧਾਰਦਾ ਹੈ। [17]ਬੱਦਲ ਦੀ ਧੁਨੀ ਵਾਂਙ। [18]ਅੰਮ੍ਰਿਤ ਦਾਨ ਕਰਨ ਵਾਲੀ। [19]ਸੁਹਣੇ ਕਮਲ ਤੁੱਲ ਸੁੰਦਰ। [20]ਦੋਵੇਂ। [21]ਮਟੱਕਾ। [22]ਮਾਨੋ ਮੱਛੀਆਂ ਸ਼ੋਭਾ ਨੂੰ ਨਿਗਲਨ ਲਈ ਪਲਟ ਰਹੀਆਂ ਹਨ। (ਅ ਜੀਕੁਣ ਪਾਣੀ ਵਿਚ ਮੱਛੀਆਂ ਹਿਠਾਹਾਂ ਉਤਾਹਾਂ ਹੁੰਦੀਆਂ ਸ਼ੋਭਾ ਦਿੰਦੀਆਂ ਹਨ, ਕਟਾਛ ਉਸ ਸ਼ੋਭਾ ਨੂੰ ਭੀ ਨਿਗਲਣ ਵਾਲੇ ਹਨ। [23]ਬਿਨਾਂ ਸੁਰਮਾਂ ਪਾਏ ਦੇ ਅਣੀਦਾਰ (ਅੱਖੀਆਂ) ਚਮਕਦੀਆਂ ਹਨ।

*ਪਾ:—ਪਲਟਤ।

ਅਤਿ ਕਠੋਰ, ਜਿਸ ਕੋ ਨਹਿੰ ਮੋਹੈਂ॥੩੨॥ਮਨਹੁੰ ਨਿਪੁਨਤਾ ਬਿਧਿ[1] ਉਪਜਾਈ।ਹੁਤੀ ਜਿਤਿਕ ਸਭਿ ਲਾਇ ਦਿਖਾਈ। ਕ੍ਰਿਪਾ ਕਰਤਿ ਜਿਸ ਕੀ ਦਿਸ਼ਿ ਹੇਰਹਿੰ।ਬਿਨ ਦਾਮਨ ਤਿਨ ਠਾਨਤਿ ਚੇਰਹਿੰ[2] ॥੩੩॥ਅਤਿ ਸੁੰਦਰ ਸ਼ੋਭਤਿ ਗਰਬੀਲੇ[3]। ਰਸ ਕੋ ਬਰਸਤਿ[4] ਅਧਿਕ ਰਸੀਲੇ। ਮਨਹੁੰ ਲਾਜ ਕੇ ਭਰੇ ਜਹਾਜਾ। ਚੰਚਲ ਮਹਾਂ ਦ੍ਰਿਗੰਚਲ ਸਾਜਾ[5] ॥੩੪॥ ਭ੍ਰਿਕੁਟੀ ਕੁਟਿਲ ਕਮਾਨ ਸਮਾਨਾਂ। ਭਰਜੋ ਭਾਗ ਤੇ ਭਾਲ ਮਹਾਨਾ। ਮੇਚਕ ਚਿੱਕ੍ਵਨ[6] ਕੇਸ ਅਸ਼ੇਸ਼*।ਸਿਰ ਉਸ਼ਨੀਖ਼[7] ਸੁਹਾਇਅਸ਼ੇਸ਼॥੩੫॥ਕਲਗ਼ੀ ਜਿਗਾ ਜ਼ੇਬ ਜਿਨ ਜ਼ਾਹਰ[8]। ਜਬਰ ਜੋਤਿ ਜਗਮਗਤ ਜਵਾਹਰ। ਸਰਬ ਬਿਭੂਖਨ ਭੂਖਤਿ ਭਾਰੇ। ਲਾਗੀ ਮੋਲ ਬਿਸਾਲ ਸੁਧਾਰੇ॥੩੬॥ਕੰਚਨ ਕੇ ਕੰਕਨ ਖਚਿ ਹੀਰੇ[9]। ਜਰੇ ਰੁਚਿਰ ਕਾਰੀਗਰ ਚੀਰੇ। ਨਵਰਤਨੇ ਇਸ ਭਾਂਤਿ ਸੁਹਾਏ।ਨਵ ਗ੍ਰਹ ਮਨਹੁੰ ਭੁਜਾ ਲਪਟਾਏ ॥੩੭ ॥ ਬਰਣ ਬਰਣ ਬਰ ਬਸਤ੍ਰ ਹਮੇਸ਼ੈ। ਪਹਿਰਤਿ ਰੀਤਿ ਨਵੀਨੀ ਬੇਸ਼ੈ। ਛਾਪ ਛਲਾਯਨ ਤੇ ਛਬਿ ਛਾਜਤਿ। ਗਰ ਮਹਿੰ ਖੜਗ ਬਿਸਾਲ ਬਿਰਾਜਤਿ॥ ੩੮ ॥ ਧਨੁ ਬਿੱਦਯਾ ਅੱਭਯਾਸ ਕਰਾਵੈਂ। ਕਹਿ ਕਹਿ ਖਪਰੇ ਤੀਰ ਘਰਾਵੈਂ।ਧਰਿ ਧਰਿ ਮਾਰਹਿੰ ਦੂਰ ਨਿਸ਼ਾਨਾ। ਬਡੇ ਬੇਗ ਤੇ ਛੂਟਹਿੰ ਬਾਨਾ ॥ ੩੯ ॥ ਚਾਂਪ ਕਠੋਰ ਕਹਤਿ ਬਨਿਵਾਵਹਿੰ। ਬਡ ਬਲ ਕਰਿ ਜੋ ਐਂਚਨੋ ਜਾਵਹਿ। ਸੰਬਤਿ ਏਕ ਬਿਤੇ ਪੁਨ ਕਹੈਂ। ਧਨੁ ਦੁਗਨੋ ਦਿਢ ਕਰ ਮਹਿੰ ਗਹੈਂ ॥੪੦॥ ਜੰਗੀ ਤੀਰ ਪੁਲਾਦੀ ਖਪਰੇ। ਕਹਿ ਕਹਿ ਬ੍ਰਿੰਦ ਕਰਾਵਹਿੰ ਅਪਰੇ। ਹੇਰਿ ਹੇਰਿ ਤੀਖਨ ਬਡ ਤੀਰੰ। ਸ਼੍ਰੀ ਗੋਵਿੰਦ ਸਿੰਘ ਗੁਨੀ ਗਹੀਰੰ॥੪੧॥–ਤੁਰਕ ਸ਼ਤ੍ਰੁ ਗਨ ਅੰਗ ਮਝਾਰੀ। ਮਮ ਕਰ ਤੇ ਪ੍ਰਵਿਸ਼ਹਿੰ ਕਿਸ ਵਾਰੀ। ਕਬਹੁੰ ਜੰਗ ਮਹਿੰ ਬਨਹਿੰ ਨਿਸ਼ੰਗਾ। ਕਰੋਂ ਪ੍ਰਹਾਰਨਿ ਖਰਨ ਖਤੰਗਾ ॥ ੪੨॥ ਕਬਿ ਤੁਫੰਗ ਕੋ ਗਹੈਂ ਚਲਾਵੈਂ। ਮਾਰ ਲੱਛ ਕੋ ਤਰੈ ਗਿਰਾਵੈਂ–। ਇੱਤਨਾਦਿਕ ਆਯੁਧ ਅੱਭਯਾਸੀ। ਦਿਨ ਪ੍ਰਤਿ ਸਤਿਗੁਰ ਕਰਤਿ ਬਿਲਾਸੀ ॥ ੪੩ ॥ ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ

---

[1]ਬਿਧਾਤਾ ਨੇ।[2]ਬਿਨਾਂ ਮੁੱਲੋਂ ਦਾਸ ਬਣਾ ਲੈਂਦੇ ਹਨ।[3]ਗੌਰਵਤਾ ਵਾਲੇ। [4]ਰਸ ਬਰਸਾ ਰਹੇ ਹਨ। [5]ਪਲਕਾਂ ਦੀ ਬਨਾਵਟ ਬੜੀ ਚੰਚਲ ਹੈ। [ਸੰਸ:, ਦ੍ਰਿਗ+ਅੰਚਲ=ਪਲਕਾਂ]। [6]ਕਾਲੇ ਤੇ ਚੀਕਣੇ। [7]ਦਸਤਾਰ। [8]ਜ਼ੇਬਾ ਜਿਨ੍ਹਾਂ ਦੀ ਪ੍ਰਗਟ ਹੈ। [9]ਹੀਰੇ ਜੜੇ ਸੋਨੇ ਦੇ ਕੜੇ।

*ਇਥੇ ਸਪਸ਼ਟ ਸਾਬਤ ਹੋ ਰਿਹਾ ਹੈ ਕਿ ਗੁਰੂ ਸਾਹਿਬ ਅੰਮ੍ਰਿਤ ਖ਼ਿਰਜਾਦਾ ਤੋਂ ਪਹਿਲੇ ਬੀ ਕੇਸ਼ਾਧਾਰੀ ਸਨ।

ਰੁਤੇ 'ਗੁਰ ਸਰੂਪ ਬਰਨਨੰ' ਨਾਮ ਏਕ ਊਨ ਬਿੰਸਤੀ ਅੰਸੂ ॥ ੧੯ ॥

੨੦. [ਤੰਬੂ ਕਾਬਲੋਂ ਬਣਵਾਇਆ। ਦੂਜਾ ਵਿਵਾਹ]।

ਦੋਹਰਾ ॥ ਕਾਬਲ ਬਿਖੈ ਮਸੰਦ ਇਕ ਸੰਗ੍ਰਹਿ ਗੁਰ ਕੀ ਕਾਰ। ਸੰਮਤ ਮਹਿੰ ਸਭਿ ਆਨਿ ਕਰਿ ਅਰਪਹਿ ਗੁਰ ਦਰਬਾਰ॥ ੧॥ ਚੌਪਈ ॥ ਬਲਖ਼ ਬੁਖ਼ਾਰਾ ਅਰੁ ਈਰਾਨ।ਇੱਤ੍ਯਾਦਿਕ ਜੋ ਦੇਸ਼ ਮਹਾਨ।ਸਭਿ ਤੇ ਸੰਗ੍ਰਹ ਲੈਕਰਿ ਕਾਰ। ਕਈ ਬਾਰ ਲਯਾਯੋ ਦਰਬਾਰ ॥ ੨ ॥ ਇਕ ਦਿਨ ਗੁਰ ਹਜ਼ੂਰ ਮਹਿੰ ਬੈਸੇ। ਕਰਨੋ ਬ੍ਰਿਤਾਂਤ ਸੁਨਾਵਨਿ ਐਸੇ। 'ਪ੍ਰਭੁ ਜੀ ਪਸ਼ਮੰਬਰ ਕੋ ਡੇਰਾ[1]।ਦਿੱਲੀਪਤਿ ਹਿਤ[2] ਬਨਨੋ ਬਡੇਰਾ ॥ ੩ ॥ ਕਾਬਲ ਮਹਿੰ ਕਾਰੀਗਰ ਕੀਨਾ। ਕਾਰ ਅਜਾਇਬ ਜਿਸ ਮਹਿੰ ਚੀਨਾ। ਹੋਰਿ ਬਿਸੂਰਤਿ ਮੈਂ ਉਰ ਲਹੌਂ।—ਸ਼੍ਰੀ ਗੁਰ ਉਚਿਤ—ਬਿਚਾਰਤਿ ਰਹੌਂ ॥ ੪ ॥ ਸੋ ਪਠਿ ਦੀਨਿ ਦਿਲੀਪਤ ਪਾਸਾ। ਪੁਨ ਕੀਨੀ ਮੈਂ ਮਨ ਮਹਿੰ ਆਸਾ।—ਗੁਰੂ ਹੋਤੁ ਦੂਜੋ ਬਨਿਵਾਵਹੁੰ। ਦਰਬ ਕਾਰ ਕੋ[3] ਸਰਬ ਲਗਾਵਹੁੰ—॥੫॥ਬਿਨਾ ਆਪ ਕੇ ਹੁਕਮ ਨ ਹੋਵਾ।—ਨਹਿੰ ਬੂਝੇ[4] —ਇਹ ਸੰਸਾ ਜੋਵਾ[5]। ਸੁਨਿ ਕਲਗ਼ੀਧਰ ਬਾਕ ਬਖਾਨਾ । 'ਅਬਿ ਕਾਬਲ ਕੋ ਕਰਹੁ ਪਯਾਨਾ ॥ ੬ ॥ ਜਿਸ ਬਿਧਿ ਕੋ ਹੋਯਸਿ ਬਰ ਡੇਰਾ[6]। ਕਸਾ ਕਸਾ ਬਨਹਿ[7], ਕਹੋ ਇਕਬੇਰਾ।ਪੁਨ ਤੈਂ ਜਾਇ ਤਯਾਰਕਰਿਵਾਵਹੁ।ਮਨ ਭਾਵਤਿ ਧਨ ਤਾਂਹਿ ਲਗਾਵਹੁ'॥੭॥ਸੁਨਿ ਮਸੰਦ ਕਹਿ: 'ਪ੍ਰਭੂ ਮੁਕੰਦੰ ! ਇਕ ਤੰਬੂ ਬਿਚ ਬਨਨੋ ਬਿਲੰਦੰ। ਅਨਿਕ ਪ੍ਰਕਾਰ ਬੂਟ ਅਰੁ ਬੇਲਾਂ। ਝਾਲਰ ਲਰੀ* ਲਰਕਤੀ ਗੋਲਾਂ[8] ॥ ੮ ॥ ਕਿਤ ਕਿਤੋ ਮੁਕਤਾ ਗੁੱਛ[9] ਲਗਾਏ। ਰੇਸ਼ਮ ਕੀ ਡੋਰੈਂ ਤਨਵਾਏ। ਕੰਚਨ ਕਲਸ ਉਤੰਗ ਸੁਹਾਏ। ਤਨਨੋ ਸੁਫਰ ਚਹੁੰ ਕੂੰਟ ਬਨਾਏਂ[10] ॥੯॥ ਵਹਿਰ ਚਾਨਨੀ ਚਾਰੁ ਚੁਕੋਨੀ। ਮੁਕਤਾ ਲਰੀ ਲਗੀ ਤਿਨ ਲੋਨੀ[10]। ਚੋਬ ਸੁ ਚਾਂਦੀ ਚਾਮੀਕਰ ਕੀ। ਅਧਿਕ ਚਤੁਰਤਾ ਕਾਰੀਗਰ ਕੀ ॥ ੧੦ ॥ ਅਬਿ ਰਾਵਰ ਕੀ ਆਇਸੁ ਭਈ। ਸਹਿਤ ਕਨਾਤ ਜਥਾ

[1]ਪਸ਼ਮੀਨੇ ਦਾ ਤੰਬੂ। [2]ਨੂਰੰਗੇ ਵਾਸਤੇ। [3]ਕਾਰ ਭੇਟ ਦਾ ਧਨ। [4]ਪੁੱਛਿਆ ਨਹੀਂ ਸੀ। [5]ਸ੍ਰੇਸ਼ਟ ਤੰਬੂ ਬਣਿਆ ਹੈ। [6](ਉਸ ਵਿਚ) ਕੀ ਕੀ ਬਣਿਆ ਸੀ। [7]ਨਾਲ, ਹੇਠਾਂ। [8]ਮੋਤੀਆਂ ਦੇ ਗੁੱਛੇ। [9]ਚਹੁੰ ਨੁੱਕਰਾਂ ਤੇ (ਕਲਸ) ਬਣਾਏ ਹਨ ਜਿਸ ਕਰਕੇ ਤਣਿਆਂ (ਤੰਬੂ) ਸਡੌਲ ਲਗਦਾ ਹੈ। (ਦੇਖੋ ਅੰਕ ੨੧)। (ਅ) ਚਾਰ ਕੋਣਾਂ ਬਣਾਏ ਜਾਣ ਕਰਕੇ ਤਣਿਆਂ ਸਡੌਲ ਲਗਦਾ ਹੈ। [10]ਸੁੰਦਰ।

*ਝਾਲਰ ਤੇ ਲੜੀਆਂ। (ਅ) ਸ਼ੁਧ ਪਾਠ 'ਝਾਲਰ ਜ਼ਰੀ' ਅਸਲ ਵਿਚ ਹੋਸੀ, ਜੈਸਾ ਕਿ ਅੰਕ ੨੧ ਵਿਚ 'ਜ਼ਰੀ ਝਾਲਰ' ਆਇਆ ਹੈ। ਅੰਕ ੧੦ ਵਿਚ ਕਵੀ ਜੀ ਨੇ ਪਦ ਲਰੀ ਮੁਕਤਾ ਨਾਲ ਵਰਤਿਆ ਹੈ ਇਸ ਤੋਂ ਸੰਭਾਵਨਾ ਹੁੰਦੀ ਹੈ ਕਿ ਏਥੇ ਪਾਠ'ਝਾਲਰ ਜ਼ਰੀ'ਠੀਕ ਹੈ।

ਪਿਖਿ ਲਈ। ਤਥਾ ਕਰਾਵੌਂ ਦੇ ਕਰਿ ਦਰਬਾ। ਕਹੌਂ ਕਹਾਂ ਪਿਖਿ ਲੀਜਹਿ ਸਰਬਾ'॥ ੧੧॥ ਗਮਨਜੋਂ ਮਨ ਭਾਵਤਿ ਸੁਨਿ ਗੁਰ ਤੇ। ਪਹੁੰਚਜੋ ਕਾਬਲ ਹਰਖਤਿ ਉਰ ਤੇ।ਪਰਾਰੰਭ ਤਤਛਿਨ ਕਰਿਵਾਵਾ। ਚਹੀਅਤਿ ਦਰਬ ਸਰਬ ਪਹੁੰਚਾਵਾ ॥ ੧੨॥ ਸਭਿ ਦੇਸ਼ਨਿ ਤੇ ਗੁਰ ਕੀ ਕਾਰ। ਲੈ ਲੈ ਦਈ ਕਰਨਿ ਕੌ ਤਯਾਰ। ਬਾਰ ਬਾਰ ਕਹਿ ਕਰੀ ਤਗੀਦ। 'ਜਿਮ ਤੁਰਕੋਸ਼ੁਰ ਨਿਕਟ ਰਸੀਦ'॥ ੧੩ ॥ ਤਿਸ ਤੇ ਆਛੇ ਦੇਹੁ ਬਨਾਇ। ਗੁਰ ਘਰ ਧਨ ਕੀ ਤੋਟ ਨ ਕਾਇ'। ਇਮ ਬਨਵਾਵਤਿ ਭਾ ਬਹੁ ਕਾਲ। ਅਤਿ ਸੁੰਦਰ ਸਭਿ ਕਰਜੋ ਬਿਸਾਲ ॥ ੧੪ ॥ ਆਛੀ ਰੀਤਿ ਸਕਲ ਬਨਵਾਯਹੁ। ਚਹੀਅਤਿ ਜੋਤਿਕ ਦਰਬ ਲਗਾਯਹੁ। ਸਵਾਲਾਖ ਇਕ ਸੰਮਤ ਕੇਰਾ। ਲੇਤਿ ਬਟੋਰਨ ਧਨ, ਕਰਿ ਫੇਰਾ॥ ੧੫ ॥ ਦੈ ਸੰਮਤ ਕੀ ਜੌ ਰੁਰ ਕਾਰ[a]। ਹੋਤਿ ਅਢਾਈ ਲਾਖ ਬਿਚਾਰਾਸੋ ਸਭਿ ਡੇਰੇ ਪਰ ਲਗਵਾਯਹੁ।ਬਹੁ ਚਾਤੁਰਤਾ ਸਹਿਤ ਬਨਾਯਹੁ॥ ੧੬॥ ਸੋ ਉਚਵਾਇ ਅਨੰਦਪੁਰਿ ਆਨਾ। ਬਹੁ ਨਰ ਸੰਗ ਸੰਭਾਰਨਿ ਠਾਨਾ। ਮਿਲਜੋ ਆਨਿ ਸਤਿਗੁਰ ਪਗ ਪਰਜੋ। 'ਡੇਰਾ ਤਯਾਰ' ਨਿਵੇਦਨ ਕਰਜੋ[b] ॥ ੧੭ ॥ ਪੁਨ ਪ੍ਰਭੁ ਸ਼੍ਰੀਮੁਖ ਹੁਕਮ ਬਖਾਨਾ।'ਤਹਿੰ ਲਗਾਇ ਸੋ ਡੋਰਨਿ ਤਾਨਾ। ਤਬਿ ਹੇਰਹਿੰਗੇ ਜਿਮ ਇਹ ਭਯੋ। ਚਿਰੰਕਾਲ ਮਹਿੰ ਲਯਾਵਨਿ ਕਿਯੋ' ॥ ੧੮ ॥ ਲਗੇ ਫਰਾਸ਼ ਲਗਾਵਨਿ ਸੋਇ। ਤਨੀ ਕਨਾਤ ਚੁਫੇਰੇ* ਜੋਇ। ਬੂਟੇ ਨਿਕਸੇ ਬਾਗ਼ ਮਨਿੰਦ। ਫਲ ਫੂਲਨਿ ਦਲ ਕਿਤ ਅਰਬਿੰਦ[c] ॥੧੯॥ ਪੁਨ ਤੰਬੂ ਤਾਨਜੋ ਤਿਸ ਮਾਂਹੀ । ਕੰਚਨ ਕਲਸ ਤੁੰਗ ਜੁਗ ਜਾਂਹੀ। ਪਸ਼-ਮੰਬਰ ਬਹੁ ਬਰਨ ਬਰਨ ਕੇ। ਦਿਪਹਿੰ ਦੂਰ ਆਕਾਰ ਤਰਨਿ ਕੇ[d] ॥੨੦॥ ਚਾਰੁ ਚੁਕੋਨ ਕਲਸ ਲਘੁ ਚਾਰ। ਦਿਪਤ ਮਹਾਂ ਦੁਤਿ ਗਨ ਗੁਲਜ਼ਾਰ। ਵਹਿਰ ਜ਼ਰੀ ਝਾਲਰ ਝਲਕੰਤੀ। ਅੰਤਰ ਮੁਕਤਾ ਲਰੀ ਝੁਲੰਤੀ ॥ ੨੧ ॥ ਚਾਂਦੀ ਸਹਿਤ ਸੁ ਚਾਮੀਕਰ ਕੀ। ਚੋਬ ਖਰੀ ਜੁਗ ਘਾੜਤ ਬਰ ਕੀ। ਚਾਰੁ ਚਾਨਣੀ ਚਮਕ ਚੁਕੋਨੀ। ਤਨੀ ਤਾਨ ਕਰਿ ਦੀਪਤਿ ਲੋਨੀ[e]॥੨੨॥ ਧਨ ਲਾਗਜੋ ਜਿਹੰ ਲਾਖ ਅਢਾਈ। ਅਸ ਡੇਰੇ ਕੌ ਹੇਰਿ ਗੁਸਾਈਂ। ਭਏ ਪ੍ਰਸੰਨ ਜਬਹਿ ਬਿਚ ਬਰੇ। ਮਾਤੁਲ ਅਧਿਕ ਸਰਾਹਨਿ ਕਰੇ ॥ ੨੩ ॥ 'ਸਰਬ

[1]ਪਹੁੰਚਾਇਆ ਹੈ [ਫਾ:, ਰਸੀਦਨ=ਪਹੁੰਚਣਾ]। [2]ਫੇਰਾ ਮਾਰ ਕੇ। [a]ਜੋ ਗੁਰਾਂ ਦੀ ਕਾਰ ਭੇਟ ਸੀ। [b]ਬੇਨਤੀ ਕੀਤੀ। [c]ਕਿਤੇ ਕਵਲ। [d]ਸੂਰਜ ਵਾਂਙ। [e]ਬਲ ਨਾਲ ਤਾਣੀ ਗਈ ਸੁੰਦਰ ਚਮਕਦੀ ਹੈ।

*ਪਾ:—ਮਖਮਲੀ।

ਸ਼ਿਰੋਮਣਿ ਤੁਮ ਜਿਮ ਅਹੋ। ਤਿਮ ਇਹ ਜਗ ਤੇ ਉੱਤਮ ਲਹੋ। ਸੁਨਸੋ ਦਿਲੇਸ਼ੁਰ ਢਿਗ ਅਸ ਗਯੋ। ਇਸ ਕੇ ਸਮ ਸੋ ਬਨਤਿ ਨ ਭਯੋ॥੨੪॥ਅਪਰ ਕੌਨ ਸਕਿ ਹੈ ਬਨਿਵਾਇ। ਬਿਨਾ ਆਪ ਕੇ ਸ਼ਕਤਿ ਨ ਕਾਇ'। ਪਿਛਲੇ ਪਹਿਰ ਫਰਸ਼ ਕਰਿਵਾਯੋ। ਤੰਬੂ ਕੇ ਸੰਗ ਲੇਯ ਜੁ ਆਯੋ ॥ ੨੫ ॥ ਆਨਿ ਦਿਵਾਨ ਲਗਸੋ ਦਰਬਾਰ। ਬੈਠੇ ਸ਼ੋਭਤਿ ਗੁਰੂ ਉਦਾਰ। ਸਿਖ ਸੰਗਤਿ ਅਰ ਬ੍ਰਿੰਦ ਮਸੰਦ। ਗਾਇੰ ਰਬਾਬੀ ਸ਼ਬਦ ਅਨੰਦ ॥ ੨੬ ॥ ਸਭਿਹਿਨਿ ਦੇਖਸੋ ਬਨਸੋ ਅਜਾਇਬ। ਹਰਖਹਿੰ ਰਿਦੇ, 'ਉਚਿਤ ਇਹ ਸਾਹਿਬ'।ਸੰਧਸਾ ਲਗਿ ਥਿਰ ਹੁਇ ਹਰਖਾਏ।ਪਠਿ ਰਹਿਰਾਸ ਭੋਗ ਤਬਿ ਪਾਏ॥੨੭॥ਸੁੰਦਰ ਸਦਨ ਬਿਰਾਜੇ ਜਾਇ। ਖਾਨ ਪਾਨ ਕਰਿ ਨਿਸਾ ਬਿਤਾਇ । ਸਭਿ ਥਲ ਬਿਦਤਿ ਭਯੋ ਸੋ ਡੇਰਾ। ਕਰਹਿੰ ਸਰਾਹਨਿ ਜਿਸ ਜਿਸ ਹੇਰਾ ॥ ੨੮ ॥ ਪੁਨ ਇਕ ਦਿਨ ਸ੍ਰੀ ਸਤਿਗੁਰ ਬੈਸੇ।ਸਿਖ ਸੁਰ ਗਨ ਮਹਿੰ ਸੁਰਪਤਿ ਜੈਸੇ।ਬਸਤ੍ਰ ਬਿਭੂਖਨ ਰਹੇ ਸੁਹਾਇ। ਸੰਗਤਿ ਨਈ ਦਰਸ ਕੌ ਪਾਇ ॥ ੨੯ ॥

ਪੁਨਇਕ ਸੰਗਤਿ ਕਿਤ ਤੇ ਆਈ।ਅਨਿਕ ਅਕੋਰਨਿ ਅਦਭੁਤ ਲਯਾਈ। ਤਿਸ ਮਹਿੰ ਖੱਤ੍ਰੀ ਸਿਖ ਚਲਿ ਆਯੋ। ਨਿਜ ਤਨੁਜਾ ਕੋ ਡੇਰਾ ਲਯਾਯੋ ॥ ੩੦ ॥ ਗੋਤ ਹੁਤੋ ਕੁਮਰਾਵ ਅਛੇਰਾ। ਆਨ ਅਨੰਦਪੁਰਿ ਕੀਨਸਿ ਡੇਰਾ। ਸੁਧਿ ਸ੍ਰੀ ਗੁਜਰੀ ਨਿਕਟ ਪਠਾਈ। ਅਪਰ ਨੁਖਾ ਡੇਰੇ ਮਹਿੰ ਪਾਈ॥੩੧॥ ਮਨ ਮੈਂ ਮੁਦਤਿ ਵਧਾਈ ਲੇਤਿ।ਬਸਨ ਦਰਬ ਜਾਚਕ ਕੌ ਦੇਤਿ। ਦਰਸ਼ਨ ਦੋਨਿ ਹੇਤੁ ਗੁਰ ਆਏ।ਬੈਠਿ ਸਭਾ ਦਰਬਾਰ ਲਗਾਏ ॥ ੩੨ ॥ ਸਭਿ ਸੰਗਤ ਮਹਿੰ ਸੁਧਿ ਪਹੁੰਚਾਈ। 'ਲਿਹੁ ਦਰਸ਼ਨ ਪਹੁੰਚਹੁ ਸਮੁਦਾਈ'। ਸੁਨਿ ਸੁਨਿ ਸੁਧਿ ਕੋ ਸਭਿ ਉਤਲਾਏ। ਲਏ ਅਕੋਰਨ ਕੋ ਚਲਿ ਆਏ ॥ ੩੩ ॥ ਅਰਪਨ ਕਰਹਿੰ, ਬੰਦਨਾ ਠਾਨਹਿੰ। ਰਿਦੇ ਕਾਮਨਾ ਬਦਨ ਬਖਾਨਹਿੰ। ਪਿਖਿ ਪਿਖਿ ਪ੍ਰੇਮੀ ਪੂਰਵਨ ਕਰੈਂ[1]। ਕਰੁਨਾ ਦ੍ਰਿਸ਼ਟਿ[2] ਸਭਿਨਿ ਪਰ ਧਰੈਂ॥ ੩੪ ॥ ਹਾਥ ਜੋਰਿ ਖੱਤ੍ਰੀ ਸਿਖ ਆਯੋ। 'ਮੈਂ ਤਨੁਜਾ ਦਾਸੀ ਹਿਤ ਲਯਾਯੋ। ਬਨਹਿ ਸਨਾਥਾ[3] ਤੁਮਤੇ ਸੋਇ। ਇਹ ਸ਼ਰਧਾ ਪੂਰਨ ਮਮ ਹੋਇ' ॥ ੩੫ ॥ ਸੁਨਿ ਕਰਿ ਸ੍ਰੀ ਮੁਖ ਤੇ ਫੁਰਮਾਯੋ । 'ਅੰਤਹਿਪੁਰਿ ਡੇਰਾ ਪਹੁੰਚਾਯੋ'। ਦੇ ਦਰਸ਼ਨ ਸੰਗਤ ਕੋ ਸਾਰੀ। ਗਮਨੇ ਸਤਿਗੁਰ ਸਦਨ ਮਝਾਰੀ ॥੩੬॥ ਸ੍ਰੀ ਗੁਜਰੀ ਸਾਹਾ ਸੁਧਵਾਇ। ਉਤਸ਼ਵ ਬਨਾਹ ਬਿਲੰਦ ਬਨਾਇ। ਸਤਿਗੁਰ

[1]ਪੂਰੀ ਕਰਦੇ ਹਨ (ਗੁਰੂ ਜੀ)। [2]ਮਿਹਰਾਂ ਦੀ ਨਜ਼ਰ। [3]ਭਾਵ ਸੁਹਾਗਵੰਤੀ।

ਕੋ ਫੇਰੇ ਫਿਰਿਵਾਏ। ਪੁਰਿ ਅਨੰਦ ਮਹਿੰ ਅਨੰਦ ਵਧਾਏ॥੩੭॥ਜਥਾ ਜੋਗ ਕੁਲਰੀਤਿ ਕਰਾਈ। ਧਨ ਖਰਚਯੋ ਬਹੁ ਵਜੀ ਵਧਾਈ। ਦੁਤੀ ਬਯਾਹ ਕਲਗ਼ੀਧਰ ਕੇਰਾ। ਸੰਗ ਸੁੰਦਰੀ ਭਾਗ ਭਲੇਰਾ॥ ੩੮ ॥ਜਿਸ ਕੀ ਹੋਈ ਬੈਸ ਬਿਸਾਲਾ। ਗੁਰ ਪੀਛੇ ਜੀਵੀ ਚਿਰਕਾਲਾ। ਇਸ ਪ੍ਰਕਾਰ ਪੁਰਿ ਅਨੰਦ ਮਝਾਰਾ। ਬਿਲਸਤਿ ਗੁਰੂ ਬਿਲਾਸ ਉਦਾਰਾ॥ ੩੯॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਡੇਰਾ ਆਗਵਨ, ਬਯਾਹ' ਪ੍ਰਸੰਗ ਬਰਨਨੰ ਨਾਮ ਬਿੰਸਤੀ ਅੰਸੂ।੨੦॥

੨੧. [ਰਤਨ ਰਾਇ ਦੀ ਦਰਸ਼ਨਾ ਲਈ ਤਯਾਰੀ ।

ਦੋਹਰਾ॥ਅਬਿ ਇਹ*ਭੂਪਤਿ ਕੀ ਕਥਾ ਕਹਨਿ ਬਨੈ ਇਸ ਥਾਨ।ਗਨ ਸ਼੍ਰੋਤਾ ਸੁਨੀਅਹਿ ਸਕਲ ਬਨਹੁੰ ਸੁਚਿਤ ਸਵਧਾਨ॥ ੧॥ ਚੌਪਈ॥ ਸ਼੍ਰੀ ਗੁਰ ਤੇਗਬਹਾਦਰ ਧੀਰ।ਗਮਨੇ ਦੇਸ਼ ਕਾਮਰੂ ਤੀਰ। ਬਿਸ਼ਨ ਸਿੰਘ ਨ੍ਰਿਪ ਕਾਜ ਬਨਾਯੋ। ਤਿਸ ਨਰਿੰਦ੍ਰ ਕੋ ਬੋਲਿ ਮਿਲਾਯੋ[1]॥੨॥ ਜਬਿ ਇਤ ਐਬੋ ਕੀਨੀ ਤਯਾਰੀ। ਪਸਰਯੋ ਸੁਜਸੁ ਜਹਾਂ ਕਹਿੰ ਭਾਰੀ।ਦੇਸ਼ ਅਸਾਮ ਕੇਰ ਮਹਿਪਾਲਾ। ਜਿਸਕੇ ਪੁੱਤ੍ਰ ਨ ਹੁਇ ਕਿਸ ਕਾਲਾ॥ ੩ ॥ ਕਰਿ ਕਰਿ ਥਕਯੋ ਅਨਿਕ ਉਪਚਾਰ। ਬੀਤ ਗਯੋ ਤਰੁਨਾਪਨ ਚਾਰੁ[2]। ਸੁਨਿਕੈ ਗੁਰਜਸੁ ਮੁਦਤਿ ਬਿਲੰਦ।–ਜਨ ਕੀ ਪੁਰਹਿੰ ਕਾਮਨਾ ਬ੍ਰਿੰਦ–॥ ੪ ॥ ਅੰਤਹਿਪੁਰਿ[3] ਕੋ ਲੈ ਨਿਜ ਸਾਥ। ਮਿਲ਼ਯੋ ਆਇ ਜਹਿੰ ਸਤਿਗੁਰ ਨਾਥ। ਅਨਿਕ ਅਕੋਰ ਅਰਪ ਕਰਿ ਧਰੇ। ਦੋ ਕਰਿ ਜੋਰਿ ਨਿਹੋਰਨਿ ਕਰੇ॥੫॥ ਸੁਤਿ ਅਭਿਲਾਖਾ ਅਰਜ਼ ਗੁਜਾਰੀ। ਸੁਨਿ ਕਰਿ ਸਤਿਗੁਰ ਕਰੁਨਾ ਧਾਰੀ। ਹੁਤੀ ਹਾਥ ਮਹਿੰ ਅੱਛਰ ਛਾਪ[4]। ਨ੍ਰਿਪਤਿ ਉਰੂ ਪਰ[5] ਲਾਈ ਆਪ॥ ੬॥ ਕਹਯੋ ਬਾਕ ਬਰ ਕੋ[6] ਤਬਿ ਤਿਸੈ।'ਉਪਜੈ ਪੁੱਤ੍ਰ ਤੋਹਿ ਘਰ ਥਿਸੈ'। ਤਿਸਕੇ ਸਿਰ ਪਰ ਮੁਹਰ ਹਮਾਰੀ। ਹ੍ਵੈ ਹੈ ਚਿੰਨ੍ਹਤਿ ਸੋ ਬਯ ਸਾਰੀ[7]†॥ ੭ ॥ ਗੁਰ ਤੇ ਲੈ ਕਰਿ ਨ੍ਰਿਪ ਘਰ ਗਯੋ। ਇਕ ਸੰਮਤ ਮਹਿੰ ਸੁਤ ਉਪਜਯੋ। ਅਨਿਕ ਅਨੰਦ ਬਜਾਇ ਵਧਾਈ। ਬੰਟਯੋ ਦਰਬ ਨਰਨਿ ਸਮੁਦਾਈ॥ ੮ ॥ ਪ੍ਰਤਿਪਾਰਯੋ ਪ੍ਰਿਯ ਪੁੱਤ੍ਰ

---

[1]ਭਾਵ ਕਾਰੂ ਦੇਸ਼ ਦੇ ਰਾਜੇ ਨੂੰ ਬੁਲਾਕੇ ਬਿਸ਼ਨ ਸਿੰਘ ਨਾਲ ਮਿਲਾਇਆ ਸੀ। [2]ਸੁਹਣੀ ਜੁਵਾਨੀ। [3]ਰਾਣੀ ਨੂੰ। [4]ਅੱਖਰਾਂ ਵਾਲੀ ਮੋਹਰ। [5]ਪੱਟ ਉਤੇ। [6]ਵਰ ਦਾ ਵਾਕ। [7]ਬਿਧੇ। [8]ਸਾਰੀ ਆਯੂ।

*ਪਾਠ 'ਇਕ' ਹੋਣਾ ਹੈ, ਕਲਮ ਉਕਾਈ ਨਾਲ 'ਇਹ' ਹੋ ਗਿਆ ਜਾਪਦਾ ਹੈ।

†ਇਤਨਾ ਪ੍ਰਸੰਗ ਪਿਛੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਸੰਗਾਂ ਵਿਚ ਆ ਚੁਕਾ ਹੈ,ਦੇਖੋ ਰਾਸਿ ੧੨ ਅੰਸੂ ੧੧ ਅੰਕ ੪ ਤੋਂ ੪੫ ਤਕ।

ਬਡੋਰਾ। ਕਰਤਿ ਪ੍ਰਤੀਖਨ ਚਿਰ ਨਹਿੰ ਹੇਰਾ।ਕਰਹਿੰ ਦੁਲਾਰਨਿ ਹਰਖਤਿ ਹੋਏ। ਗੁਰ ਜਸ ਉਚਰਹਿੰ ਦੰਪਤਿ ਦੋਏ ॥ ੯ ॥ ਸਪਤ ਬਰਖ ਕੋ ਬਾਲਿਕ ਭਯੋ। ਬੈਸ ਅੰਤ ਤੇ ਨ੍ਰਿਪ ਮਰਿ ਗਯੋ। ਮਾਤ ਰਹੀ ਜੀਵਤਿ ਪ੍ਰਤਿਪਾਰਾ। ਤਬਿ ਨ੍ਰਿਪ ਸੁਤ ਨਿਜ ਸੁਰਤ ਸੰਭਾਰਾ ॥ ੧੦ ॥ ਦ੍ਵਾਦਸ਼ ਸੰਮਤ ਕੋ ਜਬਿ ਹੋਵਾ। ਇਕ ਦਿਨ ਮੁਕਰ[1] ਭਲੀ ਬਿਧਿ ਜੋਵਾ। ਕੈਂਘਾ ਕਰਹਿ ਸੁ ਕੇਸਨ ਮਾਂਹਿ। ਪੁਨ ਜੂਰੋ ਬੰਧਨ ਕਿਯ ਤਾਂਹਿ* ॥ ੧੧ ॥ ਦੇਖਤਿ ਮੁਕਰ ਬਿਖੈ ਨਿਜ ਸਿਰ ਕੋ।ਤਿਸ ਪਰ ਹੇਰਯੋ ਚਿੰਨ੍ਹ ਮੁਹਰ ਕੋ।ਅੰਗੁਰੀ ਸੰਗ, ਕੇਸ ਕਉ ਟਾਰੈ।ਬਾਰ ਬਾਰ ਸੋ ਥਾਨ ਨਿਹਾਰੈ।੧੨।–ਨਹੀਂ ਕੇਸ ਜਾਮੈ ਕਜਾ ਹੋਤੁ[2]? ਲਗੀ ਚੋਟ ਜਬਿ ਬੈਸ ਅਚੇਤ[3]। ਕੈ ਬਿਸਫੋਟ[4] ਨਿਕਸਯੋ ਹੋਇ–। ਇਮ ਸੰਸੈ ਨ੍ਰਿਪ ਨੰਦਨ ਕੋਇ[5] ॥ ੧੩ ॥ ਪਗਿਯਾ ਬੰਧਤਿ ਕਰਤਿ ਬਿਚਾਰਨ। –ਜਨਨੀ ਜਾਨਤਿ ਹੁਇ ਇਸ ਕਾਰਨ–। ਇਮ ਮਨ ਠਾਨਿ ਪਯਾਨੋ ਕੀਨਿ। ਜਿਹਠਾਂ ਅੰਤਹਿਪੁਰਿ ਆਸੀਨ ॥ ੧੪ ॥ ਨਿਕਟ ਬੈਠਿ ਕਰਿ ਬੂਝੀ ਤਹਾਂ। 'ਸਿਰ ਮੈਂ ਚਿੰਨ੍ਹ, ਹੋਤੁ[6] ਇਸ ਕਹਾਂ। ਲਗੀ ਚੋਟ ਕੈ ਭਾ ਬਿਸਫੋਟ। ਕੇਸ ਨ ਜਾਮੇ ਕੌਨੇ ਖੋਟ?'॥੧੫॥ਸੁਨਿ ਰਾਨੀ ਸਭਿ ਕਹਯੋ ਬ੍ਰਿਤੰਤ। 'ਇਤ ਆਏ ਸਤਿਗੁਰ ਭਗਵੰਤ। ਤੋਰ ਪਿਤਾ ਗਮਨਯੋਂ ਤਿਨਿ ਪਾਸ।ਸੁਤ ਬਾਂਛਤ ਕੀਨਸਿ ਅਰਦਾਸ॥ ੧੬ ॥ ਸੁਨਿ ਗੁਰ ਮੁਹਰ ਹਾਥ ਤੇ ਲਾਈ।–ਚਿੰਨ੍ਹਤਿ ਸੁਤ ਹੁਇ ਸਿਰ, ਉਪਜਾਈ[7]–। ਮਹਿਪਾਲਕ ਤਨ ਲਾਗੀ ਜੋਈ। ਤੋਹਿ ਸੀਸ ਪਰ ਜਾਨਹੁ ਸੋਈ ॥ ੧੭ ॥ ਤੂੰ ਜਨਮਯੋਂ ਗੁਰ ਸਿੱਖ ਮਹਾਨਾ। ਸਿਰ ਪਰ ਮੁਹਰ ਲਗੀ ਤੇ ਜਾਨਾ'। ਨ੍ਰਿਪ ਸੁਤਿ ਸੁਨਿਕੈ ਮਨ ਬਿਸਮਾਯੋ। 'ਇਹ ਤੇਂ ਅਦਭੁਤ ਹੇਤੁ ਬਤਾਯੋ ॥ ੧੮ ॥ ਹੈ ਜਨਨੀ! ਸੋ ਸਤਿਗੁਰ ਕਹਾਂ। ਜਿਨ ਮੈਂ ਸ਼ਕਤੀ ਪਈਯਤਿ ਮਹਾਂ। ਦਰਸ਼ਨ ਕਰਿਬੇ ਮਨ ਉਮਗਾਯੋ। ਜਿਨ ਕੇ ਬਰ ਤੇ ਮੁਹਿ ਨਿਪਜਾਯੋ'॥੧੯॥ ਰਾਨੀ ਕਹਯੋ 'ਸੁ ਬੈਕੁੰਠ ਗਏ।ਗਾਦੀ ਪਰ ਤਿਨ ਕੇ ਸੁਤ ਭਏ।ਜਨਮੇ ਪਟਣੇ ਨਗਰ ਮਝਾਰੀ।ਬਡ ਹੋਇ ਜਬਿ ਸੁਰਤਿ ਸੰਭਾਰੀ ॥ ੨੦ ॥ ਦੇਸ਼ ਪੰਜਾਬ ਹੁਤੋ ਤਿਨ ਕੇਰਾ। ਤਿਸ ਥਲ ਜਾਇ ਟਿਕੇ ਤਿਸ ਬੇਰਾ।ਅਪਨਿ ਦੇਸ਼ ਤੇ ਦੂਰ ਬਡੇਰੇ।ਦਿਖਿਯਤਿ ਗਮਨੇ ਪੰਥ ਘਨੇਰੇ'

[1]ਸ਼ੀਸ਼ਾ। [2]ਕੇਸ ਉਗੇ ਨਹੀਂ (ਚਿੰਨ੍ਹਤ ਥਾਂ ਉੱਤੇ) ਕੀ ਕਾਰਨ ਹੈ। [3]ਛੋਟੀ ਉਮਰੇ। [4]ਫੋੜਾ। [5]ਰਾਜੇ ਦੇ ਪੁੱਤ੍ਰ ਨੂੰ। [6]ਕਾਰਨ। [7]ਪੁੱਤ੍ਰ ਪੈਦਾ ਹੋਵੇਗਾ ਤੇ ਚਿੰਨ੍ਹ ਸਿਰ ਪਰ ਹੋਵੇਗਾ।

*ਇਸ ਤੋਂ ਪਤਾ ਲਗਾ ਕਿ ਨਾਵੇਂ ਗੁਰੂ ਜੀ ਦੇ ਵਰ ਨਾਲ ਹੋਇਆ ਸਿੱਖ ਕੇਸ਼ਾਧਾਰੀ ਹੈ। ਗੁਰੂ ਜੀ ਨੇ ਆਗਜਾ ਕੀਤੀ ਹੋਣੀ ਹੈ।

॥੨੧॥ਨ੍ਰਿਪਸੁਤ ਇ੍ਮ ਨਤਿਰਿਦੇ ਆਨੰਦ।ਜਗੀ ਦੇਖਿਬੇ ਚਾਹਿ ਬਿਲੰਦ।ਤਿਸ ਦਿਨ ਤੇ ਤਮਾਰੀ ਕਰਿਵਾਵਤਿ।ਵਸਤੁ ਅਜਾਇਬ ਕੋ ਖੁਜਵਾਵਤਿ ॥੨੨॥ ਮਸਲਤ ਕਰਤਿ ਮੰਤ੍ਰੀਅਨਿ ਸੰਗ।ਹਿਤ ਅਕੋਰਲੇ ਕਿਤਿਕਤੁਰੰਗ। ਚਪਲ ਬਲੀ ਜਿਨ ਬੇਗ ਬਿਸਾਲੇ।ਜ਼ਰੀ ਜ਼ੀਨ ਕੰਚਨ ਕੇ ਡਾਲੇ ॥੨੩॥ ਅਦਭੁਤ ਲੀਨਸਿ ਏਕ ਮਤੰਗ।ਕਦ ਛੋਟੋ ਨਹਿੰ ਦੀਰਘ ਅੰਗ। ਜਿਤੋ ਓਟਕਾ ਕੋਰ ਅਕਾਰ। ਸੁੰਦਰ ਹੁਤੋ ਸੁਪੈਦ ਲਿਲਾਰ[1] ॥ ੨੪ ॥ ਤਿਸੀ ਸੁਪੈਦੀ ਕੀ ਸ਼ੁਭ ਧਾਰੀ[2]। ਉਤਰੀ ਤਰੀ[3] ਸੁੰਡ ਲਗਿ ਸਾਰੀ। ਸਿਰ ਪਰਿ ਹੁਇ ਕਰਿ ਗਈ ਪਿਛਾਰੇ।ਲਾਂਗੁਲ ਮੂਲ ਤੀਕ ਇਕ ਸਾਰੇ[4] ॥੨੫॥ ਅਪਰ ਅਕਾਰ ਸੁ ਕਾਰਾ ਸਾਰੋ। ਸਕਲ ਅੰਗ ਸੁੰਦਰ ਦੁਤਿ ਵਾਰੋ। ਪੁਨ ਸੀਖਜਾ ਦੇ ਭਲੇ ਸਿਖਾਯੋ। ਕਰਹਿ ਸੁ ਨਰ ਜਿਮ ਚਹੈ ਕਰਾਯੋ[5]॥੨੬॥ਸੁੰਡ ਬਿਖੈ ਗਹਿ ਲੇਤਿ ਮਸਾਲ। ਠਾਢੇ ਕਰਹਿ ਪ੍ਰਕਾਸ਼ ਬਿਸਾਲ। ਕਰਤਿ ਰਹਤਿ ਨ੍ਰਿਪ ਕੇ ਸਿਰ ਚੌਰ। ਚਿਰ ਲੌ ਖਰੋ ਪਾਛਲੀ ਠੌਰ ॥ ੨੭ ॥ ਜੋਤਿਕ ਤੀਰ ਚਲਾਵਨਿ ਕਰੈਂ।ਬੀਨ ਬੀਨ ਤਿਨ ਆਗੇ ਧਰੈ।ਇੱਤਮਾਦਿਕ ਗੁਨ ਜਿਸ ਮੈਂ ਘਨੇ। ਜਬਹਿ ਆਇ ਕਰਿ ਤਿਸ ਢਿਗ ਭਨੇ ॥ ੨੮ ॥ ਅਸ ਅਦਭੁਤ ਸੁਨਿ ਮਹਿਪਤ ਨੰਦ। ਮੁਖ ਮਾਂਗਸੋ ਧਨ ਪਠਸੋ ਬਿਲੰਦ। ਗੁਰ ਹਿਤ ਹਰਖਤਿ ਹ੍ਵੈ ਕਰਿ ਲੀਨੋ। ਸਿਤਾ ਘ੍ਰਿਤਾਦਿ ਖਾਨ ਕੋ ਦੀਨੋ ॥ ੨੯ ॥ ਦੂਰ ਦੇਸ਼ ਤੇ ਏ ਮੰਗਵਾਇਵ। ਚਾਹਿਤਿ ਚਿਤ ਸਤਿਗੁਰੂ ਰਿਝਾਇਵ।ਪੰਚਕਲਾ ਇਕ ਸ਼ਸਤ੍ਰ ਅਜਾਇਬ। ਤਮਾਰ ਕਰਾਯਹੁ ਅਰਪਨ ਸਾਹਿਬ[6] ॥੩੦॥ ਰਹੈ ਗਾਤਰੇ ਬਨਸੋਂ ਕ੍ਰਿਪਾਨ। ਤੀਖਨ ਧਾਰ ਕਰਹਿ ਰਿਪੁਹਾਨਿ।ਕਲ ਦਾਬੇ ਬਰਛੀ ਹੁਇ ਜਾਇ।ਸਨਮੁਖ ਅਰਿ ਕੋ ਹਤਹਿ ਬਗਾਇ॥੩੧॥ਪੁਨ ਕਲ ਦਾਬੇ ਬਨਹਿ ਤਮਾਂਚਾ। ਗੁਲਕਾ ਡਾਰਿ ਹਤਹਿ ਰਣ ਮਾਚਾ[7] । ਤੀਖਨ ਪੁਨ ਕਟਾਰ ਬਨ ਜਾਇ। ਰਿਪੁ ਢਿਗ ਪਹੁੰਚੇ ਉਦਰ ਧਸਾਇ ॥੩੨॥ ਪੁਨ ਇਕ ਚੌਕੀ ਲਈ ਅਜਾਇਬ। ਕਰਨਿ ਪ੍ਰਸੰਨ ਸਤਿਗੁਰੂ ਸਾਹਿਬ। ਜਬਿ ਇਸ ਕੀ ਕਲ ਦਾਬਨਿ ਕਰੈਂ। ਪੁਤਲੀ ਚਾਰ ਨਿਕਸਿ ਤਹਿੰ ਥਿਰੈਂ॥੩੩॥ਚੌਪਰ ਕੋ ਬਿਛਾਇ ਤਿਨ ਆਗੈ।

---

[1]ਰੋਟੀ ਦੇ ਆਕਾਰ ਜਿੰਨਾ ਮੱਥਾ ਸੁਹਣਾ ਚਿੱਟਾ ਮੀ। [2]ਲਕੀਰ। [3]ਹੇਠਾਂ। [4]ਪੂਛ ਦੇ ਮੂਢ ਤੱਕ ਇਕਸਾਰ। [5]ਜਿਵੇਂ ਨਰ ਭਾਵ ਮਹਾਵਤ ਉਸ ਤੋਂ ਕਰਵਾਯਾ ਚਾਹੇ ਕਰਦਾ ਹੈ। [6]ਅਰਪਨ ਲਈ ਸਾਹਿਬਾਂ ਨੂੰ। [7]ਜੁੱਧ ਦੇ ਮਚਿਆਂ।

ਭਲ ਕੋ ਗਹਿ ਸੋ ਖੇਲਨਿ ਲਾਗੈਂ।ਪੁਨ ਲੀਨਸਿ ਇਕ ਜਾਮ ਕਟੋਰਾ[1]।ਇਨ ਹਿਤ ਦਰਬ ਦਿਯੋ ਨਹਿੰ ਥੋਰਾ ॥ ੩੪॥ ਇੱਤ੍ਰਾਦਿਕ ਵਸਤੂ ਸਮੁਦਾਏ। ਰੁਚਿਰ[2] ਬਿਕੂਖਨ ਖਚਤਿ ਘਰਾਏ। ਬਹੁ ਅੰਬਰ ਬਹੁ ਬਿਧਿ ਕੇ ਲੀਨਿ। ਚਲਿਬੇ ਹਿਤ ਤਯਾਰੀ ਨਿਜ ਕੀਨਿ ॥ ੩੫ ॥ ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਨ੍ਰਿਪ ਪ੍ਰਸੰਗ' ਬਰਨਨੰ ਨਾਮ ਏਕਬਿੰਸਤੀ ਅੰਸੂ ॥ ੨੧।

੨੨. [ਰਤਨ ਰਾਇ ਗੁਰੂ ਜੀ ਦੇ ਹਜ਼ੂਰ]।

ਦੋਹਰਾ ॥ ਸਯਾਨੀ ਜਨਨੀ ਸੰਗ ਲੈ ਕਛੁਕ ਬਾਹਨੀ ਸਾਥ। ਧਰਿ ਸ਼ਰਧਾ ਮਾਰਗ ਪਰਯੋ ਨ੍ਰਿਪ ਸੁਤ ਦਰਸ਼ਨ ਨਾਥ ॥੧॥ ਚੌਪਈ ॥ ਸ਼ੁਭ ਮਤਿ ਚਤੁਰ ਚੌਪ ਚਿਤ ਜਗੀ।–ਕਬਿ ਗੁਰ ਦਰਸੋਂ ਪ੍ਰੀਤੀ ਲਗੀ।ਬੰਦਨ ਕਰਿਬੈਠੌਂ ਪਗ ਪਾਸ। ਸੁਨੌਂ ਕਬਹਿ ਗੁਰ ਬਾਕ ਬਿਲਾਸ ॥ ੨ ॥ ਸਾਰਦ ਚੰਦ ਬਦਨ ਕੀ ਓਰਾ[3]। ਲੋਚਨ ਕਰੌਂ ਚਕੋਰਨਿ ਜੋਰਾ। ਸ਼੍ਰਵਨ ਪੁਟਨ ਤੇ ਅੰਮ੍ਰਿਤ ਬਾਨੀ। ਪਾਨ ਕਰੌਂ ਮੈਂ ਅਤਿ ਸੁਖਦਾਨੀ–॥੩॥ਚਿਤਵੈ[4] ਬੈਠਤਿ ਉਠਤਿ ਚਲੰਤਾ। ਸੁਨਿ ਗੁਰ ਮਹਿਮਾਂ ਉਰ ਹਰਖੰਤਾ।ਸਨੇ ਸਨੇ ਗਮਨਤਿ ਲਖਿ ਦੂਰਾ।ਨਿਜ ਦਲ ਨਰਨਿ ਦੇਤਿ ਸੁਖ ਭੂਰ॥੪॥ਜਨ ਪੰਜਾਬ ਦੇਸ਼ ਕੋ ਮਿਲੇ[5]।ਗੁਰ ਸੁਧਿ ਤਿਸ ਕੌ ਬੂਝਤਿ ਭਲੇ। 'ਥਿਤ ਅਨੰਦਪੁਰਿ ਨਗਰ' ਸੁਨਾਵੈ[6]। 'ਸੰਗਤਿ ਦਰਸਹਜ਼ਾਰਹੁੰ ਆਵੈ'॥੫॥ਦਿਨ ਪ੍ਰਤਿਕੂਚ ਕਰਤਿ ਮਗ ਆਵਤਿ।ਸਰਿਤਾ ਬ੍ਰਿੰਦ ਉਲੰਘਿ ਉਤਲਾਵਤਿ। ਪੁਨ ਗ੍ਰਾਮਨ ਕੌ ਪਿਖਿ ਪਿਖਿ ਛੋਰਾ। ਚਲਨੋ ਆਇ ਸਤਿਗੁਰ ਕੀ ਓਰਾ ॥੬॥ ਸੁਰਸਰਿ ਤਰੀ, ਉਲੰਘੀ ਜਮਨਾ। ਜਿਨ ਕੇ ਮੱਜਨ ਤ੍ਰਾਸਦ ਜਮ ਨਾ[7]।ਚਲਤਿ ਅਨੰਦਪੁਰਾ ਨਿਯਰਾਯੋ।ਪੁੱਤ੍ਰ ਮਹੀਪਤਿ ਕੋ ਹਰਖਾਯੋ ॥ ੭ ॥ ਰਾਖੇ ਪੁਸ਼ਟ ਤੁਰੰਗਮ ਸਾਰੇ। ਤਿਮ ਕੁੰਚਰ ਭੀ ਤਨ ਬਲ ਭਾਰੇ। ਸਾਥ ਅਸੂਦਾ[8] ਲਸ਼ਕਰ ਭਲੇ। ਸਨੇ ਸਨੇ ਬਡ ਮਾਰਗ ਚਲੇ ॥੮॥ਸਤੁੱਦ੍ਰਵ ਤੀਰ ਆਨਿ ਕਰਿ ਹੇਰਾ। ਨੇਤ੍ਰ ਤੁੰਗ ਕੋ ਸੈਲ ਬਡੇਰਾ।

---

[1]ਪਜਾਲੇ ਵਾਂਗੂ ਬਣਿਆ ਹੋਇਆ ਕਟੋਰਾ। [ਫਾ:–ਜਾਮ। ਜੋ ਅਕਸਰ ਚਾਂਦੀ ਦਾ ਹੁੰਦਾ ਹੈ, ਪਰ 'ਜਾਮੇ ਜਮ' ਦੇ ਭਾਵ ਵਲ ਇਸ਼ਾਰਾ ਜਾਪਦਾ ਹੈ। ਜਮਸ਼ੇਦ ਪਾਤਸ਼ਾਹ ਨੇ ਇਕ ਪਜਾਲਾ ਬਣਵਾਇਆ ਸੀ ਜਿਸ ਵਿਚ ਜ਼ਮੀਨ ਅਸਮਾਨ ਦੇ ਨਕਸ਼ੇ ਆਦਿ ਜੋ ਚਾਹੇ ਦੇਖ ਲੈਂਦਾ ਸੀ, ਇਸੀ ਤਰ੍ਹਾਂ ਇਹ ਕਟੋਰਾ ਬੀ ਕੁਛ ਤਲਿਸਮੀ ਬਨਾਵਟ ਦਾ ਸੀ]। [2]ਸੁੰਦਰ। [3]ਸਰਦ ਰੁਤ ਦੇ ਚੰਦ੍ਰਮਾਂ ਰੂਪੀ ਮੁਖ ਵਲ। [4]ਯਾਦ ਕਰਦਾ ਹੈ। [5]ਪੰਜਾਬ ਦੇਸ਼ (ਦਾ) ਜੋ ਕੋਈ ਆਦਮੀ ਮਿਲ ਪਵੇ ਤਾਂ। [6](ਉਹ ਪੰਜਾਬ ਵਾਸੀ ਸੁਣਾਵੇ ਕਿ ਗੁਰੂ ਜੀ) ਆਨੰਦਪੁਰ ਨਗਰ ਵਿਖੇ ਟਿਕੇ ਹੋਏ ਹਨ। [7]ਡਰ ਨਹੀਂ ਦੇਂਦਾ ਜਮ। [8]ਸੁਖੀ [ਫਾ:, ਆਸੂਦਾ=ਖੁਸ਼ਹਾਲ]।

ਪਹੁੰਚੇ ਗੁਰ ਪੁਰਿ ਪਿਖਿ ਸ਼ੁਭ ਥਾਨ। ਜਹਿੰ ਛਾਯਾ ਰਮਣੀਕ ਮਹਾਨ ॥੯॥ ਸਿਵਰ ਕਰਨੋ ਤੰਬੂ ਲਗਵਾਏ। ਸੁਧ ਹਿਤ ਸ਼ੁਭ ਨਰ ਤਬਹਿ ਪਠਾਏ। ਸਤਿਗੁਰ ਪੌਰ ਜਨਾਇ ਬ੍ਰਿਤਾਂਤ। 'ਦੇਸ਼ ਅਸਾਮ ਨ੍ਰਿਪਤਿ ਕੋ ਭਾਤ॥੧੦॥ ਗੁਰ ਕੋ ਸਿਖ ਦਰਸ਼ਨ ਹਿਤ ਆਯੋ। ਸ਼ਰਧਾ ਧਰੇ ਭਾਉ ਅਧਿਕਾਯੋ'।ਪੌਰ-ਦਾਰ ਚਲਿ ਗਯੋ ਹਜ਼ੂਰ। ਅਰਜ਼ ਗੁਜ਼ਾਰੀ ਸਹਿਤ ਸ਼ਹੂਰ[1] ॥ ੧੧ ॥ ਸੁਨਿ ਕਲਗ਼ੀਧਰ ਹੁਕਮ ਬਖਾਨਾ। 'ਗੁਰ ਘਰ ਤੇ ਦਿਹੁ ਦੇਗ਼ ਮਹਾਨਾ। ਤ੍ਰਿਣ ਦਾਨਾ ਘ੍ਰਿਤ ਸਿਤਾ ਨਿਹਾਰੀ। ਦੇਹੁ ਤੁਰੰਗਮ ਜੋ ਗਜ ਭਾਰੀ'॥੧੨॥ਆਇ ਮਸੰਦਨ ਕੋ ਤਿਨ ਕਹਯੋ।ਜਥਿ ਗੁਰ ਹੁਕਮ ਸਭਿਨਿ ਹੂੰ ਲਹਯੋ। ਨ੍ਰਿਪਸੁਤ ਨਿਕਟ ਮੇਵਰੇ ਗਏ। ਜਥਾ ਜੋਗ ਹਿਤ ਖੈਬੇ ਦਏ ॥ ੧੩ ॥ ਸਰਬ ਰੀਤਿ ਸੁਖ ਪਾਇ ਘਨੇਰਾ।ਗੁਰਨਿ ਸਰਾਹਹਿ ਸਗਰੋ ਡੇਰਾ।ਚਹੀ ਵਸਤੁ ਤਤਛਿਨ ਪਹੁੰਚਾਈ। ਸੁਪਤਿ ਭਏ ਸੋ ਨਿਸਾ ਬਿਤਾਈ ॥ ੧੪॥ ਸੌਚ ਸ਼ਨਾਨ ਠਾਨਿ ਸਵਧਾਨਾ। ਨ੍ਰਿਪਨੰਦਨ ਅਭਿਲਾਖ ਮਹਾਨਾ। ਪਠਨੋ ਮੁਸਾਹਿਬ ਸਤਿਗੁਰ ਦ੍ਵਾਰੇ। 'ਰਾਵਰਿ ਦਰਸ਼ਨ ਚਾਹਿ ਉਦਾਰੇ॥ ੧੫॥ ਨੀਠ ਨੀਠ ਕਰਿ ਨਿਸਾ ਬਿਤਾਈਂ। ਮਿਲਨੋ ਚਹਤਿ ਹੌਂ ਪਰਿ ਸ਼ਰਨਾਈ'। ਸੁਧਿ ਕਲਗ਼ੀਧਰਿ ਢਿਗ ਪਹੁੰਚਾਈ। ਸੁਨਿ ਸ਼੍ਰੀ ਮੁਖ ਤੇ ਬਚ ਫੁਰਮਾਈ॥ ੧੬ ॥ 'ਪਹਿਰ ਤੀਸਰੇ ਸਜਹਿ ਸੁਚੇਤਾ[2]। ਬੈਠੈਂ ਦਰਸ਼ਨ ਦੈਬੋ ਹੇਤਾ। ਮਿਲਹੁ ਆਨਿ ਕਰਿ ਪੁਰਹੁ ਭਿਲਾਖਾ। ਸੁਧਰੈ ਜਨਮ ਭਾਉ ਅਸ ਰਾਖਾ' ॥੧੭॥ ਗਯੋ ਸਿਵਰ ਮਹਿੰ ਨ੍ਰਿਪਤਿ ਸੁਨਾਯੋ। ਹਰਖਤਿ ਮੁਖ ਪੰਕਜ ਬਿਕਸਾਯੋ।ਕਰਨੋ ਹੁਕਮ 'ਹਾਥੀ ਸ਼ਿੰਗਾਰਹੁ। ਜਲ ਤੇ ਮਲ ਕਰਿ ਰੰਗ ਨਿਕਾਰਹੁ' ॥ ੧੮॥ ਜ਼ਰੀਦਾਰ ਬਰ ਮਖ਼ਮਲ ਝੂਲ। ਲਗੇ ਬ੍ਰਿੰਦ ਜਾਂਬੂਨਦ ਫੂਲ।ਸਿਰ ਪਰ ਝਾਲਰ ਝਲਕਤਿ ਜ਼ਰੀ। ਕਿਤ ਕਿਤ ਲਰਕਤਿ ਮੁਕਤਨਿ ਲਰੀ ॥ ੧੯ ॥ ਉਘਰਨੋ ਭਾਲ ਸੁਪੈਦਾ ਭਲੇ। ਸ਼ਸਾਮ ਬਰਨ ਸਭਿ ਤਨ ਪਰ ਮਲੇ। ਜਸ ਕਦ ਤਸ ਹੀ ਦਸਨ[3] ਸੁਹਾਏ। ਹਾਟਕ ਚੂੜੇ ਰੂੜ ਚੜ੍ਹਾਏ[4] ॥ ੨੦ ॥ ਚਾਂਦੀ ਕੇ ਸਿੰਖਲ[5] ਘਰਿਵਾਏ।ਚਾਰ ਪਗਨ ਮਹਿੰ ਰਹੇ ਸੁਹਾਏ।ਤਿਮ ਹੀ ਕਰੇ ਤੁਰੰਗਮ ਤਮਾਰੇ। ਜਰੇ ਜ਼ੀਨ ਜਾਂਬੂਨਦ ਡਾਰੇ ॥੨੧॥ ਸ਼ਸਤ੍ਰ ਪੰਚਕਲ, ਚੌਂਕੀ ਚਾਰੂ। ਜਾਮ ਕਟੋਰਾ ਸ਼ੁਭ ਦੁਤਿ ਵਾਰੂ। ਕੰਕਨ ਕੰਚਨ ਬੱਜ੍ਰ[6] ਜਰਾਏ। ਬਹੁ ਬਨਾਵ ਕੇ

[1]ਸਿਆਣਪ ਨਾਲ [ਅ:, ਸ਼ਊਰ=ਸਿਆਣਪ]। [2]ਭਾਵ ਤਿਆਰ ਬਰਤਿਆਰ ਹੋਵਾਂਗੀ। [3]ਦੰਦ। [4]ਸੋਨੇ ਦੀਆਂ ਚੂੜੀਆਂ ਦੰਦਾਂ ਤੇ ਸੁੰਦਰ ਚੜ੍ਹਾਈਆਂ ਹੋਈਆਂ। [5]ਸੰਗਲ।[6]ਹੀਰੇ।

ਬਸਤ੍ਰ ਬਨਾਏ॥੨੨॥ਤਯਾਰ ਕਰੀ ਇੱਤਯਾਦਿ ਅਕੋਰ। ਅਰਪਨਿ ਸ਼੍ਰੀ ਗੁਰ ਹਿਤ ਕਰ ਜੋਰਿ। ਬਸਤ੍ਰ ਬਿਭੂਖਨ ਮੋਲ ਘਨੇਰੇ॥ਪਹਿਰਨਿ ਤਨ ਸਤਿਗੁਰ ਤਿਸ ਬੇਰੇ॥੨੩॥ਸਚਿਵ ਸੈਨ ਸਭਿਹੂੰ ਸ਼ੁਭਬਨੇ॥ਬਸਤ੍ਰ ਸ਼ਸਤ੍ਰ ਧਰਿ ਜੇ ਮੁਲ ਘਨੇ। ਇਮ ਤਯਾਰੀ ਕਰਿਤੇ ਸਭਿ ਰੀਤਿ॥ਤੀਨ ਪਹਿਰ ਗਯੋ ਬਾਸੁਰ ਬੀਤ ॥੨੪॥ ਤਿਸ ਛਿਨ ਆਇ ਮੇਵਰਾ ਗਯੋ॥ਭੂਪਤਿ ਸਾਥ ਭਾਖਤੋ ਭਯੋ। 'ਸਭਾ ਬਿਖੈ ਭਾ ਗੁਰ ਆਗਵਨੂੰ। ਸਿਖ ਉਡਗਨ ਮਹਿੰ ਸਸਿ[1] ਗੁਨ ਭਵਨੂੰ ॥ ੨੫ ॥ ਬੈਠੇ ਪਾਵਨਿ ਦਰਸ਼ਨ ਹੇਤੁ। ਸੰਗਤਿ ਸਕਲ ਮਨੋਰਥ ਲੇਤਿ[2]। ਰਤਨਰਾਇ ਸੁਨਿ ਹਰਖਤਿ ਭਯੋ। 'ਲੇ ਸਭਿ ਚਲਹੁ' ਹੁਕਮ ਕਰਿ ਦਯੋ॥ ੨੬ ॥ ਬਸਤ੍ਰ ਬਿਭੂਖਨ ਗਨ ਦੀਨਾਰ। ਲੇ ਕਰਿ ਗਮਨੇ ਭਰਿ ਭਰਿ ਥਾਰ। ਅਪਰ ਵਸਤੁ ਸਭਿ ਕਰੇ ਅਗਾਰੀ। ਨਗਨ ਪਗਨ ਨ੍ਰਿਪ ਚਲਨੋ ਪਿਛਾਰੀ॥ ੨੭ ॥ ਸਚਿਵ ਸੁਭਟ ਨਿਜ ਸਾਥ ਮਿਲਾਏ। ਗਮਨੇ ਮਾਨਵ ਹ੍ਵੈ ਸਮੁਦਾਏ। ਪੌਰ ਸਭਾ ਕੋ ਤਹਿੰ ਚਲਿ ਆਯੋ। ਹਾਥ ਜੋਰਿ ਕਰਿ ਸੀਸ ਨਿਵਾਯੋ॥੨੮॥ ਅੰਤਰ ਪ੍ਰਵਿਸ਼ੇ ਸਿਰ ਕਰਿ ਨੀਵਾ। ਵਾਹਿਗੁਰੂ ਕਹਿ ਭਾਵ ਅਤੀਵਾ[3]। ਪਿਖੀ ਦੂਰ ਤੇ ਗੁਰ ਕੀ ਮੂਰਤਿ। ਬੈਠੇ ਮਨਹੁ ਚੰਦ ਕੀ ਸੂਰਤ ॥ ੨੯ ॥ ਝੂਲਤਿ ਕਲਗੀ ਦਮਕਤਿ ਮੋਤੀ। ਜਿਗਾ ਬੰਧੀ ਹੀਰਨ ਦੁਤਿ ਹੋਤੀ। ਚਮਰ ਢੁਰਤਿ ਹੈ ਬਾਰੰਬਾਰੀ। ਬਿਚੇ ਸੁਹਾਵਤਿ ਸਭਾ ਮਝਾਰੀ॥੩੦॥ ਜਨੁ ਦੇਵਨ ਮਹਿੰ ਬਿਸ਼ਨੁ ਕ੍ਰਿਪਾਲਾ। ਗਯਾਨ ਨਿਧਾਨ ਮਹਾਨ ਉਜਾਲਾ॥ਤੁਰਨ ਕਰਤਿ ਪਰਨੋ ਪਗ ਜਾਈ। ਸਕਹਿ ਨਹੀਂ ਪੁਨ ਸੀਸ ਉਠਾਈ ॥ ੩੧ ॥ ਕ੍ਰਿਪਾ-ਦ੍ਰਿਸ਼ਟਿ ਤੇ ਗੁਰੂ ਬਿਲੋਕਾ। 'ਉਠਹੁ ਭੂਪ! ਸੁਧਰੇ ਜੁਗ ਲੋਕਾ'। ਮਾਨਿ ਬਾਕ ਕੋ ਸੀਸ ਉਠਾਯੋ। ਬੈਠਨੋ ਸਨਮੁਖ ਪ੍ਰੇਮ ਵਧਾਯੋ ॥ ੩੨ ॥ ਕੁਸ਼ਲ ਪ੍ਰਸ਼ਨ ਸ਼੍ਰੀ ਸਤਿਗੁਰ ਕੀਨੋ। ਹਾਥ ਜੋਰਿ ਤਿਨ ਸਭਿ ਕਹਿ ਦੀਨੋ॥ਤਬਿ ਮੰਤ੍ਰੀ ਕਰ ਜੋਰਿ ਬਖਾਨਾ।'ਬਡੇ ਗੁਰੂ[4] ਪਹੁੰਚੇ ਤਿਸ ਥਾਨਾ॥੩੩॥ਰਾਜਾ ਰਾਮ[5] ਮਿਲਨੋ ਮਹਿਪਾਲਾ। ਕੀਨਿ ਬੇਨਤੀ ਇਮ ਤਿਸ ਕਾਲਾ।–ਜਤਨ ਕਰੇ ਉਪਜਨੋ ਨਹਿੰ ਬਾਲਿਕ । ਬਖਸ਼ਹੁ ਆਪ ਰਾਜ ਕੋ ਮਾਲਿਕ–॥ ੩੪ ॥ ਕ੍ਰਿਪਾ ਕਰੀ ਗੁਰ ਮੁਹਰ ਲਗਾਈ। ਦਯੋ ਪੁੱਤ੍ਰ ਇਹ, ਬਜੀ ਵਧਾਈ। ਤਿਸ ਤੇ ਚਿੰਨ੍ਹਤਿ ਸਿਰ ਇਸ ਕੇਰਾ। ਦਰਪਨ ਮਹਿੰ ਦੇਖਨੋ ਜਿਸ ਬੇਰਾ॥੩੫॥ ਸਭਿ

---

[1]ਚੰਦ੍ਰਮਾਂ ਰੂਪ। [2]ਬਹੁਤ ਹੀ ਪਿਆਰ (ਨਾਲ) । [3]ਭਾਵ ਸ਼੍ਰੀ ਗੁਰੂ ਤੇਗ ਬਹਾਦਰ ਜੀ। [4]ਰਤਨ ਰਾਇ ਦੇ ਪਿਤਾ ਦਾ ਨਾਮ ਹੈ।

ਪਸੰਗ ਜਨਨੀ ਤੇ ਸੁਨਜੋ । ਅਨੰਦ ਉਪਾਇ ਆਵਨੋ ਭਨਜੋ[1]। ਪੁਨਹਿ ਉਪਾਇਨ ਕੀਨਿ ਜਨਾਵਨਿ।ਪ੍ਰਥਕ ਪ੍ਰਥਕ ਸਭਿ ਕਰਜੋ ਬਤਾਵਨਿ॥੩੬॥ ਪ੍ਰਥਮ ਮਤੰਗ ਅਜਬ ਦਿਖਰਾਯੋ। ਜਿਹ ਸਮ ਦੂਤੀ ਨ ਜਗ ਮਹਿੰ ਜਾਯੋ[1]। ਪੰਚ ਤੁਰੰਗ ਅਗਾਰੀ ਕਰੇ। ਕੰਚਨ ਜ਼ੀਨ ਜਿਨਹੁੰ ਪਰ ਪਰੇ ॥ ੩੭ ॥ ਸ਼ਸਤ੍ਰ ਬਿਭੂਖਨ ਬਸਤ੍ਰ ਘਨੇਰੇ। ਸ਼ਸਤ੍ਰ ਧਰੇ ਸਤਿਗੁਰੂ ਅਗੇਰੇ। ਦੇਖਤਿ ਖੁਸ਼ੀ ਬਿਸਾਲ ਦਈ ਹੈ।–ਸੁਖ ਪ੍ਰਾਪਤਿ–ਅਰਦਾਸ ਭਈ ਹੈ ॥ ੩੮ ॥ ਭਯੋ ਨਿਹਾਲ ਖੁਸ਼ੀ ਕੌ ਲੇਯ। ਦਰਸ਼ਨ ਦੇਖਤਿ ਅਨੰਦ ਧਰੇਯ। ਬਹੁ ਅਸਾਮ ਦੇਸ਼ਨ ਕੀ ਗਾਥਾ । ਬੂਝਤਿ ਰਤਨਰਾਇ ਕੋ ਸਾਥਾ ॥ ੩੯ ॥ ਸਚਿਵਨ ਸਹਿਤ ਬਖਾਨਹਿ ਤੈਸੇ। ਕਲਗ਼ੀਧਰ ਕੋ ਰੁਖ ਹੁਇ ਜੈਸੇ। ਦੇਸ਼ ਰੁ ਅਪਨੋ ਸਰਬ ਬ੍ਰਿਤੰਤ। ਕਰਜੋ ਸੁਨਾਵਨਿ ਗੁਰ ਭਗਵੰਤ[2] ॥ ੪੦ ॥ ਖਟ ਘਟਕਾ ਲਗਿ ਬੈਠੇ ਰਹੇ। ਰਤਨਰਾਇ ਅਰੁ ਗੁਰ ਮੁਦ ਲਹੇ। ਗਜ ਕੇ ਗੁਨ ਬਰਨਨ ਬਹੁ ਕਰੇ। 'ਸੀਛਤਿ ਬਡੋ ਕਹਿਨ ਅਨੁਸਰੇ[3] ॥ ੪੧ ॥ ਜਿਮ ਚਾਹਹੁ ਪ੍ਰਭੁਜੀ ਕਰਿਵਾਵਹੁ।ਨਿਤ ਦੇਖਹੁ ਪਰਖਹੁ ਹਰਖਾਵਹੁ। ਪੰਚਕਲਾ ਇਹ ਸ਼ਸਤ੍ਰ ਬਿਸਾਲਾ। ਕਰਹਿ ਕਾਜ ਬਹੁਤੇ ਰਣ ਕਾਲਾ॥ ੪੨ ॥ ਬਰਛੀ, ਜਮਧਰ, ਖੜਗ, ਤਮਾਂਚਾ। ਚਹੋ ਸੁ ਕਰੋ ਰੋਸ ਰਣ ਰਾਚਾ। ਦੁਸ਼ਮਨ ਹਤਹੁ ਦਾਵ ਜਸ ਹੋਇ[4]। ਇਸ ਤੇ ਬਚਿ ਕੈ ਜਾਇ ਨ ਕੋਇ ॥੪੩॥ ਇਹ ਚੌਕੀ ਪ੍ਰਭੁ ਅਜਬ ਬਿਸਾਲੀ। ਸਭਿ ਕੀ ਸੈਲ ਕੀਜੀਅਹਿ ਕਾਲੀ[5]। ਬਡੇ ਜਤਨ ਤੇ ਵਸਤੁ ਮੰਗਾਈ। ਮੁਖ ਮਾਂਗਜੋ ਦਿਯ ਮੋਲ ਪਠਾਈ ॥੪੪॥ ਦੂਰ ਦੂਰ ਤੇ ਸੁਨਿ ਸੁਨਿ ਆਛੀ। ਹੈਤੁ ਆਪ ਕੇ ਅਰਪਨਿ ਬਾਛੀ। ਸਦਾ ਦਾਸ ਮੈਂ ਸਤਿਗੁਰ ਘਰ ਕੋ। ਸਿੱਖੀ ਬਖਸ਼ਹੁ ਦੇ ਕਰਿ ਬਰ ਕੋ ॥ ੪੫॥ ਸੁਨਤਿ ਮਹਾਤਮ[6] ਉਪਜਜੋ ਪ੍ਰੇਮ। ਸ਼੍ਰੀ ਗੁਰ ਦਾਤਾ!ਦੇ ਗੁਰ ਛੇਮ*। ਅਪਨੋ ਜਾਨਿ ਭੁਜਾ ਪਕਰੀਜੈ। ਚਰਨ ਕਮਲ ਕੀ ਪਾਹੁਲ ਦੀਜੈ[7] ॥ ੪੬ ॥ ਬਿਨਤੀ ਸੁਨਤਿ ਪ੍ਰਸੰਨ ਪ੍ਰਭੁ ਪੂਰੇ। ਆਨੀ ਲਖੀ ਉਪਾਇਨ ਰੂਰੇ।ਪ੍ਰੇਮੀ ਹੇਰਿ ਖੁਸ਼ੀ ਬਹੁ ਕਰੀ। ਜਨਮ ਮਰਨ ਕੀ ਅਪਦਾ ਹਰੀ ॥ ੪੭ ॥ ਬੰਦਨ ਕਰਿ ਰਾਜਾ ਤਬਿ ਗਯੋ।ਪਿਖਿ ਸੁਸ਼ੀਲ ਗੁਰਕੋ ਹਰਖਯੋ। ਹਯ ਗਯ ਸੌਂਪੇ ਦਾਸਨਿ ਪਾਸ। ਪ੍ਰੇਬੋ ਦੇਹੁ ਨਿਹਾਰੀ ਘਾਸ[7] ॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ

[1]ਨਹੀਂ ਪੈਦਾ ਹੋਇਆ । [2]ਗੁਰੂ ਜੀ ਨੂੰ । [3]ਸਿਖਿਆ ਹੋਇਆ ਹੈ ਤੇ ਆਖਣ ਅਨੁਸਾਰ (ਕੰਮ ਕਰਦਾ ਹੈ)। [4]ਜਿਹੋ ਜਿਹਾ ਦਾਉ ਹੋਵੇ । [5]ਕਲ ਨੂੰ । [6]ਆਪ ਜੀ ਦਾ ਮਹਾਤਮ ।

*ਪਾ:–ਸ਼੍ਰੀ ਗੁਰਦਾਤੇ ਜੇ ਗਨ ਛੇਮ ।

ਰੁਤੇ 'ਆਸਾਮ ਨ੍ਰਿਪ ਮੇਲ' ਪ੍ਰਸੰਗ ਬਰਨਨੰ ਨਾਮ ਜੁਗ ਬਿੰਸਤੀ ਅੰਸੂ ॥ ੨੨ ॥

੨੩. [ਰਤਨ ਰਾਇ ਦੀਆਂ ਉਪਹਾਰਾਂ]।

ਦੋਹਰਾ ॥ ਨਿਸਾ ਬਿਤਾਇ ਪ੍ਰਭਾਤਿ ਭੀ ਠਾਨੇ ਸੌਚ ਸ਼ਨਾਨ। ਗੁਰ ਦਰਬਾਰ ਲਗਾਇ ਕਰਿ ਬੈਠੇ ਮੁਦਤ ਸੁਜਾਨ॥੧॥ਚੌਪਈ॥ਪਠਯੋ ਮੇਵੜਾ ਨ੍ਰਿਪ ਬੁਲਵਾਯੋ। ਮੁਦਤਿ ਸਚਿਵ ਜੁਤਿ ਚਲਿ ਕਰਿ ਆਯੋ।ਕਰਿ ਬੰਦਨ ਬੈਠਨੋ ਪ੍ਰਭੁ ਤੀਰ।ਖੜਗ ਸਿਪਰ ਜੁਤਿ ਸ਼ੁਭਿਤਿ ਸ਼ਰੀਰ॥੨॥ਪ੍ਰਥਮੈ ਚੌਕੀ ਸੋ ਮੰਗਵਾਈ। ਦਾਬੀ ਕਲ ਪੁਤਲੀ ਨਿਕਸਾਈ। ਚੌਪਰ ਕੌ ਬਿਛਾਇ ਕਰਿ ਦੀਨਿ। ਭਲ ਗੋਰਤਿ ਖੇਲਤਿ ਲਖਿ ਲੀਨਿ ॥੩॥ ਪੰਚਕਲਾ ਪੁਨ ਸ਼ਸਤ੍ਰ ਮੰਗਾਯੋ। ਕਸਨੋ ਤਮਾਂਚਾ ਪ੍ਰਥਮ ਚਲਾਯੋ। ਬਡੋ ਸ਼ਬਦ ਭਾ ਤੋੜ[1] ਘਨੇਰਾ।–ਹਤਹਿ ਸ਼ੱਤ੍ਰੂ ਨੀਕੇ–ਗੁਰ ਹੇਰਾ ॥ ੪ ॥ ਪੁਨ ਕਲ ਦਾਬੇ ਭਯੋ ਕ੍ਰਿਪਾਨ। ਤੀਖਨ ਧਾਰਾ ਦਿਖਯੋ ਮਹਾਂਨ। ਗਹਿ ਕਬਜ਼ਾ ਕਰ ਮਹਿੰ ਪ੍ਰਭੁ ਤਬੈ। ਇਤ ਉਤ ਕਰਿ ਦੇਖਯੋ ਸ਼ੁਭ ਤਬੈ ॥ ੫ ॥ ਪੁਨ ਬਰਛੀ ਕਰਿ ਕੈ ਦਿਖਰਾਈ। ਤੀਖਨ ਅਨੀ ਘਨੀ ਰਿਪੁ ਘਾਈ। ਪੁਨ ਜਮਧਰ ਕੌ ਤਿਸ ਤੇ ਕਰਯੋ। ਸੁੰਦਰ ਪਰੈ[2] ਹਾਥ ਮਹਿੰ ਧਰਯੋ॥੬॥ਖਰ ਧਾਰਾ ਅਰੁ ਅਨੀ ਮਹਾਨੋ।ਸ਼ੱਤ੍ਰੂ ਉਦਰ ਕੌ ਧਸਿ ਕਰਿ ਹਾਨੇ। ਪਟੇਦਾਰ[a] ਪੁਨ ਗੁਰਜ ਬਨਾਈ। ਲਗਹਿ ਸੀਸ ਪੁਨ ਬਚਨਿ ਨ ਪਾਈ ॥ ੭॥ ਸਭਿ ਕਲ ਪਰਖਤਿ ਹਰਖਤਿ ਨਾਥ। ਸ਼ਸਤ੍ਰ ਅਜਾਇਬ ਧਰਿ ਕਰਿ ਹਾਥ। ਬਹੁਰ ਤੁਰੰਗਮ ਸਭਿ ਫਿਰਿਵਾਇ। ਮ੍ਰਿਗਨ ਸਮਾਨ ਧਵਾਇ ਕੁਦਾਇ ॥ ੮ ॥ ਜਰੇ ਜ਼ੀਨ ਜਾਂਬੂਨਦ ਕੇਰੇ। ਰਤਨਰਾਇ ਕੌ ਪ੍ਰੇਮ ਬਡੇਰੇ। ਕ੍ਰਿਪਾਦ੍ਰਿਸ਼ਟਿ ਤੇ ਪਿਖਹਿੰ ਗੁਸਾਈਂ। ਵਸਤੁ ਅਜਬ ਆਨੀ ਸਮੁਦਾਈ ॥ ੯ ॥ ਪੁਨਹਿ ਮਤੰਗ ਅਨਾਵਨਿ ਕੀਨੋ। ਸੁੰਦਰ ਸਰਬ ਸ਼ਿੰਗਾਰ ਨਵੀਨੋ। ਸ਼੍ਰੀ ਕਲਗ਼ੀਧਰ ਨਿਕਟਿ ਹਕਾਰਾ। ਝੂਲਤਿ ਪਹੁੰਚਨੋ ਭਲੋ ਨਿਹਾਰਾ ॥ ੧੦ ॥ ਕਦ ਮਹਿਖੇ[b] ਸਮ, ਸਦਮ ਅਨੰਦ[c]। ਤਿਨ ਦਿਸਿ[d] ਪ੍ਰੇਰਤਿ ਸੁੰਡ ਬਿਲੰਦ। ਪ੍ਰਭੁ ਪੇਖਿ ਤਿਹ ਹਾਥ ਲਗਾਯੋ।ਮ੍ਰਿਦੁਲ ਦਿਲਾਸਾ ਦੈ ਠਹਿਰਾਯੋ ॥੧੧॥ ਹਟਿ ਪੁਨ ਗੁਰ ਪਨਹੀ ਜਹਿੰ ਧਰੀ। ਸੁੰਡ ਬਿਖੈ ਗਹਿ ਝਾਰਨਿ ਕਰੀ। ਭਲੇ ਬਨਾਇ ਟਿਕਾਇ ਅਗਾਰੀ। ਬਿਸਮਤਿ ਸਭਾ ਬਿਲੋਕਤਿ ਸਾਰੀ ॥ ੧੨ ॥ ਗਹਿ ਸਤਿਗੁਰ ਧਨੁ ਬਾਨ ਚਲਾਏ। ਪ੍ਰੇਰਨੋ ਗਜ, ਬੀਨਤਿ ਤਹਿੰ ਜਾਏ। ਸਭਿ ਇਕਠੇ ਕਰਿ ਸੁੰਡ ਮਝਾਰੀ।ਧਰੇ ਆਨਿ ਕਰਿ

[1]ਜਦ ਤੋੜਾ ਲਾਇਆ। [2]ਸੁਹਣੀ ਲਗਦੀ ਹੈ। [a]ਤਲਵਾਰ ਦੀ ਮੁੱਠ ਵਰਗੀ ਮੁੱਠ ਵਾਲਾ। [ਇਕ ਹੋਰ ਗੁਰਜ ਹੇਠੋਂ ਨੋਕਦਾਰ ਹੁੰਦਾ ਹੈ] (ਅ) ਫਾੜੀਦਾਰ ਗੁਲਿਆਈ ਵਾਲਾ। [b]ਮਹਿੰ ਦਾ ਨਰ, ਭਾਵ ਮੰਹੇ ਵਰਗਾ ਕੱਦ। [c]ਆਨੰਦ ਦਾ ਘਰ। [d]ਭਾਵ ਸ਼੍ਰੀ ਗੁਰੂ ਜੀ ਵਲ।

ਪ੍ਰਭੂ ਅਗਾਰੀ॥੧੩॥ਚਲਤਿਚਾਲ ਚੈਚਲ ਅਤਿਚਾਰੂ।ਇਤ ਉਤ ਫਿਰਤਿ ਤੁਰਤ ਦੁਤਿਵਾਰੂ। ਲਘੁ ਲਘੁ ਕਿੰਕਨ[1] ਗਰ ਮਹਿੰ ਬਾਜਹਿੰ। ਕੰਚਨ ਕਾਮ ਝੂਲ ਸ਼ੁਭ ਸਾਜਹਿੰ[2] ॥੧੪॥ ਜਲ ਕੋ ਲੈ ਪੁਨ ਸੁੰਡ ਪਖਾਰੀ। ਗਹਿ-ਵਾਈ ਤਿਸ ਮਹਿੰ ਭਰਿ ਝਾਰੀ[3]। ਜਥਾ ਦਾਸ ਕਰ ਚਰਨ ਧੁਵਾਵਹਿ। ਤ੍ਰਥਾ ਨੀਰ ਝਾਰੀ ਤੇ ਪਾਵਹਿ ॥ ੧੫ ॥ ਗੁਰ ਕੇ ਪਾਇ ਪਖਾਰਨਿ ਕਰੇ। ਪਟ ਕੌ ਗਹਿ ਪੌਂਛੇ ਬਿਧਿ ਖਰੇ। ਚਮਰ ਚਾਰੁ ਕੋ ਤਬਿ ਗਹਿਵਾਯੋ। ਥਿਰ ਹੁਇ ਗੁਰ ਪਰ ਭਲੇ ਝੁਲਾਯੋ॥੧੬॥ ਜਥਾ ਦਾਸ ਲੈ ਮਤਿ ਕਰਿ ਫੇਰਹਿ[4]।ਤਥਾ ਢੁਰਾ-ਵਤਿ ਚਾਮਰ ਪ੍ਰੇਰਹਿ[5] । ਇੱਤਮਾਦਿਕ ਬਿੱਦਮਾ ਦਿਖਰਾਈ। ਹਰਖਤਿ ਗੁਰੂ ਸਭਾ ਬਿਸਮਾਈ ॥੧੭॥ ਹੁਇ ਪ੍ਰਸੰਨ ਮੁਖ ਬਾਕ ਉਚਰਯੋ। ਨਾਮ ਪ੍ਰਸਾਦੀ ਗਜ ਕੋ ਧਰਯੋ। 'ਸ਼ਿਤਾ ਘ੍ਰਿੱਤ ਮੈਦਾ ਸਮੁਦਾਇ। ਜੋਤਿਕ ਖਾਇ ਰਹੋ ਤ੍ਰਿਪਤਾਇ'॥੧੮॥ਸੌਂਪਯੋ ਦਾਸਨਿ ਕੋ ਇਤ ਸੇਵਾਭਏ ਕ੍ਰਿਪਾਲ ਪ੍ਰਭੂ ਗੁਰ-ਦੇਵਾ। ਰਤਨ ਰਾਇ ਕਰ ਜੋਰਿ ਉਚਾਰਾ। 'ਸੁਨਹੁ ਜਗਤ ਗੁਰ ਰਾਤਿ ਮਝਾਰਾ ॥੧੯॥ ਜ੍ਵਲਤ ਮਸਾਲ ਦੇਹਿੰ ਗਹਿਵਾਈ। ਕਰਤਿ ਪ੍ਰਕਾਸ਼ ਚਲਨੋ ਮਗ ਜਾਈ। ਸੁਮਤਵੰਤਿ ਜਿਮ ਚਹਿਹਿ ਕਰਾਵਹਿ।ਅਵਿਲੋਕਤਿਲੋਕਨਿ ਬਿਸਮਾਵਹਿ॥੨੦॥ਇਸ ਕੋ ਸਮ ਜਗ ਲਹੀਅਹਿ ਆਨ ਨ[6]।ਸਹਿਤ ਸੁਪੈਦੇ ਸ਼ੋਭਤਿ ਆਨਨ[7] । ਨਹਿਨ ਨਗਰ ਅਰੁ ਨਹਿ ਕਿਸ ਕਾਨਨ[8]। ਕਿਤ ਦੇਖਹਿੰ ਜੋ ਸੁਨਿਯ ਨ ਕਾਨਨ[9] ॥੨੧ ॥ ਸਰਬ ਸ਼ਿਰੋਮਣਿ ਰਾਵਰ ਜੈਸੇ। ਵਸਤੁ ਅਮੋਲ ਪਰਾਪਤਿ ਤੈਸੇ।ਜਾਨੀ ਪਰੈ ਕਰੇ ਅਨੁਮਾਨ[10]।ਸੁਰਪਤਿ ਕੋ ਗਜਰਾਜ ਮਹਾਨ[11]*॥੨੨॥ਨਿਜ ਤਨ ਕੋ ਤੁਮ ਹਿਤ ਪਲਟਾਯੋ। ਅਲਪ ਅਕਾਰ ਬਚਿੱਤ੍ਰ ਬਨਾਯੋ।ਕਰਨਿ ਆਪ ਕੋ ਮੁਦਤਿ ਬਡੇਰੋ । ਆਯੋ ਸ਼ਰਨਿ ਲੀਨਿ ਮਿਸ ਮੇਰੋ[12] ॥ ੨੩॥ ਹੇਤੁ ਰਿਝਾਵਨਿ ਤੁਮਹਿੰ ਬਿਧਾਤਾ[13] । ਕਿਧੌਂ ਪਠਯੋ ਰਚਿ ਕਰਿ ਗਜ ਗਾਤਾ[14]। ਇੱਤਮਾਦਿਕ ਕਾਰਨ ਕੁਛ ਹੋਇ। ਨਾਂਹਿ ਤ ਇਹ ਸਮ ਦੁਤਿਯ ਨ ਕੋਇ'॥੨੪॥ ਰਤਨ ਰਾਇ ਕੋ ਸੁਨਿ ਸ਼ੁਭ ਬੈਨ। ਖੁਸ਼ੀ ਕੀਨਿ ਗੁਰ ਕਰੁਨਾ ਨੈਨ। 'ਸ਼ਸਤ੍ਰ ਮਤੰਗ ਆਦਿ ਵਥੁ ਜੋਈ।

[1]ਘੁੰਗਰੂ। [2]ਜਿਸ ਝੱਲ ਤੇ ਸੋਨੇ ਦਾ ਕੰਮ ਹੋਇਆ ਹੋਇਆ ਸੀ। (ਅ) ਸੋਨੇ ਦਾ ਸੁੰਦਰ ਝੁਲ"'। [3]ਸੁਰਾਹੀ। [4]ਜੀਕੂੰ ਦਾਸ (=ਚੌਰ ਬਰਦਾਰ ਚੌਰ) ਲੈਕੇ ਅਕਲ ਨਾਲ ਝੁਲਾਉਂਦਾ ਹੈ। [5](ਹਾਥੀ) ਪੂਰਿਆ ਹੋਇਆ। [6]ਹੋਰ ਨਹੀਂ। [7]ਮੂੰਹ, ਮੱਥਾ। [8]ਤੇ ਨਾ ਹੀ ਕਿਸੇ ਬਣ ਵਿਚ ਹੈ। [9]ਜੇ ਕੰਨੀਂ ਨਹੀਂ ਸੁਣਿਆ ਤਾਂ ਦੇਖਣਾ ਕਿੱਥੋਂ ਹੈ। [10]ਵਿਚਾਰ ਕੀਤਿਆਂ। [11]ਇੰਦ੍ਰ ਦਾ (ਜੋ) ਐਰਾਵਤ ਵੱਡਾ (ਹਾਥੀ) ਹੈ"'''। [12]ਮੇਰੇ ਬਹਾਨੇ। [13]ਬਿਧਾਤਾ ਨੇ ਆਪ ਨੂੰ ਪ੍ਰਸੰਨ ਕਰਨ ਵਾਸਤੇ। [14]ਹਾਥੀ ਦਾ ਸਰੀਰ। *ਪਾ:—ਸਮਾਨ ।

ਲਯਾਇ ਅਜਾਇਬਹਮਹਿਤਤੇਈ॥੨੫॥ਪ੍ਰੇਮਬਿਸਾਲ ਅਹੈ ਜਸ ਤੇਰੇ।ਤਸ ਪ੍ਰਾਪਤਿ ਫਲ ਅਨੰਦ ਬਡੇਰੇ। ਪੂਰਬ ਜਨਮ ਹੁਤੋ ਗੁਰ ਸਿੱਖ। ਨ੍ਰਿਪ ਕੋ ਦਿਯ ਸੁਖ ਭੋਗ ਭਵਿੱਖਨ[1] ॥ ੨੬ ॥ ਇਮ ਕਹਿ ਪਦ ਅਰਬਿੰਦ ਪਖਾਰੇ। ਪਾਹੁਲ ਦਈ ਭਾਗ ਜਿਸਭਾਰੇ।ਵਾਹਿਗੁਰੂ ਨਿਜ ਮੰਤ੍ਰ ਦ੍ਰਿੜ੍ਹਾਯੋ।ਭੋਗਮੋਖਦਾ ਭਲੋ ਬਤਾਯੋ ॥੨੭॥ ਸਚਿਵਨ ਸਹਿਤ ਚਮੂੰ ਨਰ ਬ੍ਰਿੰਦ। ਲੇ ਪਗ ਪਾਹੁਲ ਅਧਿਕ ਅਨੰਦ। ਪ੍ਰੇਮ ਬਿਸਾਲ ਸਿੱਖ ਹੁਇ ਰਾਜਾ। ਕ੍ਰਿਤ ਕ੍ਰਿਤ ਹੋਯੋ ਸਹਿਤ ਸਮਾਜਾ ॥ ੨੮ ॥ ਕਰਤਿ ਸੁਜਸੁ ਕੋ ਗਮਨਜੋਂ ਭੇਰੇ।ਰਹਯੋ ਅਨੰਦ-ਪੁਰਿ ਦਿਨ ਬਹੁਤੇਰੇ। ਦਰਸ਼ਨ ਜਾਇ ਨਿਤਾਪ੍ਰਤਿ ਕਰੈ। ਬੈਠਹਿ ਕਿਤਿਕ ਕਾਲ ਮੁਦ ਧਰੈ ॥ ੨੯ ॥ ਸਤਿਗੁਰ ਪਰਚਹਿੰ ਗਜ ਮੰਗਵਾਵਹਿੰ। ਆਨ ਕਾਜ ਤਿਸਤੇ ਕਰਿਵਾਵਹਿੰ। ਕਬਿ ਪੁਤਲੀਨ ਬਿਲੋਕਿ ਤਮਾਸ਼ਾ। ਜੋ ਕਲ ਦਾਬੈ ਗੋਰਤਿ ਪਾਸਾ ॥੩੦॥ ਕਬਹੂੰ ਸ਼ਸਤ੍ਰ ਅਜਾਇਬ ਹੇਰੈਂ।ਬਨਹਿ ਅਪਰ ਬਿਧਿ ਜਬਿ ਕਲ ਫੇਰੈਂ। ਕਬਹੂੰ ਰਤਨਰਾਇ ਲੇ ਸਾਥ। ਚਢਹਿੰ ਅਖੇਰ ਬ੍ਰਿੱਤ[2] ਕੋ ਨਾਥ ॥ ੩੧ ॥ ਬਨ ਮਹਿੰ ਬਿਚਰਹਿੰ ਮ੍ਰਿਗਨਿ ਪ੍ਰਹਾਰਹਿੰ।ਸ਼ਿਕਰੇ ਸ੍ਵਾਨ ਬਾਜ ਖਗ ਮਾਰਹਿੰ। ਕਬਹੁ ਕਰਹਿੰ ਕ੍ਰੀੜਾ ਜਲ ਕੇਰੀ । ਭਿਰਹਿੰ ਦੁਦਿਸ਼ਿ ਤੇ ਛੀਂਟ ਘਨੇਰੀ ॥ ੩੨ ॥ ਕਬਹੂੰ ਆਯੁਧ ਬਿਦ੍ਯਾ ਕਰੈਂ । ਤੀਰ ਪ੍ਰਹਾਰੈਂ ਕਰ ਧਨੁ ਧਰੈਂ । ਕਬਹੂੰ ਕਸਹਿੰ ਤੁਫੰਗ ਚਲਾਵਹਿੰ । ਛੋਰਹਿੰ ਹਯ ਪਰ ਚਢੇ ਧਵਾਵਹਿੰ ॥੩੩॥ ਤੋਮਰ ਫੇਰਿ ਕਵਾਇਦ ਕਰੈਂ । ਸਮੁਖ ਅਨੀ[3] ਜਿਮ ਸ਼ੱਤ੍ਰੂ ਮਰੈਂ। ਇਸ ਪ੍ਰਕਾਰ ਕੇ ਅਨਿਕ ਬਿਲਾਸ।ਕਰਹਿੰ ਗੁਰੂ ਪੂਰਹਿੰ ਸਭਿ ਆਸ਼ਾ ॥ ੩੪ ॥ ਕਿਤਿਕ ਦਿਵਸ ਲੌ ਦੁਰਦ ਪ੍ਰਸਾਦੀ[4] । ਕਿਸ ਥਲ ਬੰਧਨੋ ਰਹਿ ਅਹਿਲਾਦੀ[5]।ਪਿਖਿ ਪ੍ਰਸੰਨ ਸਤਿਗੁਰੂ ਮਹਾਨਜੋਂ। ਗਜ ਦਾਸਨ ਕੇ ਸਾਥ ਬਖਾਨਜੋ ॥ ੩੫ ॥ 'ਨਹਿਨ ਪ੍ਰਸਾਦੀ ਬੰਧਨਿ ਪਾਵਹੁ। ਇਮ ਹੀ ਛੋਰਹੁ ਸੇਵ ਕਮਾਵਹੁ। ਫਿਰਹਿ ਅਨੰਦਪੁਰਿ ਜਹਿੰ ਜਹਿੰ ਕਹਾਂ। ਆਪੇ ਥਿਰੈ ਜਹਾਂ ਰੁਚਿ ਤੋਹਾਂ ॥ ੩੬ ॥ ਕੇਤਿਕ ਦਿਵਸ ਦਾਸ ਰਹਿੰ ਸੰਗ। ਕਰਹਿੰ ਪਿਖਿਨਿ ਜਹਿੰ ਫਿਰਹਿ ਮਤੰਗ। ਜਬਿ ਹਿਲ ਜਾਇ ਹਟਕ ਤਬਿ ਰਹੈਂ[6]। ਦੇਹਿੰ ਖੁਆਇ ਖੁਰਾਕ ਜਿ ਅਹੈ'॥੩੭॥ਸੁਨਿਗੁਰ ਹੁਕਮ ਛੋਰਿਫਿਰ ਦੀਨਾ।

---

[1]ਤਦੋਂ ਤੈਨੂੰ ਰਾਜਾਪਨੇ ਦੇ ਸੁੱਖਾਂ ਦੇ ਭੋਗ ਭਵਿੱਖਤ ਵਿਚ ਦਿੱਤੇ ਸਨ ਭਾਵ ਵਰ ਦਿੱਤਾ ਸੀ ਕਿ ਤੂੰ ਅਗਲੇ ਜੁਗ ਰਾਜਾ ਹੋ ਕੇ ਸੁਖ ਭੋਗੇਂਗਾ। [2]ਸ਼ਿਕਾਰ। [3]ਨੋਕ। [4]ਪ੍ਰਸਾਦੀ ਹਾਥੀ। [5]ਕਿਸੇ(ਇਕ) ਥਾਂ ਬੰਨ੍ਹਿਆ ਰਹੇ। [6]ਜਦੋਂ ਹਿਲ ਜਾਵੇ ਤਦੋਂ (ਤੁਸਾਂ) ਹਟ ਜਾਣਾ (ਨਾਲ ਜਾਣੋਂ)।

ਜਹਿੰ ਕਹਿੰ ਬਿਚਰਹਿ ਭਾ ਬਹੁ ਪੀਨਾ[1]। ਫਿਰਹਿ ਬਜਾਰ ਬਿਖੈ ਬਹੁ ਥਾਰਿ। ਬਨਕਨ ਕੋ ਕਰਿ ਦੇਤਿ ਬਿਗਾਰ ॥ ੩੮ ॥ ਮੋਦਕ ਆਦਿ ਧਰੇ ਪਕਵਾਨ। ਜਹਿੰ ਕਹਿੰ ਕਰਤਿ ਫਿਰਤਿ ਸੋ ਖਾਨ । ਅੰਨ ਆਦਿ ਥੈਬੇ ਵਥੁ ਜੋਇ। ਬਿਚਰਤਿ ਬਦਨਪਾਇਲੇ ਸੋਇ॥੩੯॥ਮਿਲਬਨੀਏਂ ਸਤਿਗੁਰ ਢਿਗ ਆਏ। 'ਕੁੰਚਰ ਕਰਹਿ ਬਿਗਾਰ' ਸੁਨਾਏ। 'ਔਚਕ ਸੌਦਾ ਕਰਤਿ ਬਖੇਰਤਿ[2]। ਬਰਜਤਿ ਬਰਜਤਿ ਤਤਛਿਨ ਗੋਰਤਿ ॥ ੪੦ ॥ ਸਰਬ ਦਿਵਸ ਬਿਚਰਤਿ ਤਹਿੰ ਆਵਤਿ। ਗਨ ਪਕਵਾਨ ਖਾਇ ਕਰਿ ਜਾਵਤਿ । ਡਰਹਿੰ ਆਪ ਤੇ ਹਤਹਿੰ ਨ ਦੰਡਾ । ਪੂਰਤਿ ਇਤ ਉਤ ਫੇਰਤਿ ਸੁੰਡਾ' ॥ ੪੧ ॥ ਸੁਨਿ ਕਲਗ਼ੀਧਰ ਕਰੀ ਗੁਹਾਰਾ"। ਸਿੰਗ ਮਸੰਦਨ ਹੁਕਮ ਉਚਾਰਾ। 'ਜਿਤਕ ਬਨਕ ਕੋ ਹੁਇ ਨੁਕਸਾਨ। ਕਰਹਿ ਪ੍ਰਸਾਦੀ ਜਾਇ ਦੁਕਾਨ ॥ ੪੨ ॥ ਸੋ ਸਰਕਾਰਹਿ[3] ਤੇ ਦਿਹੁ ਦਰਬ। ਸੰਧਯਾ ਸਮੈ ਬੁਝਿ ਲੇਹੁ ਸਰਬ'।ਸੁਨੀ ਬਨਿ-ਅਨਿ ਮਨ ਅਨੰਦ ਉਪੰਨਾ। ਜਥਾ ਜੋਗ ਗੁਰ ਕੋ ਬਚ ਮੰਨਾ ॥੪੩॥ ਸਗਰੇ ਪੁਰਿ ਮਹਿੰ ਬਿਚਰਤਿ ਰਹੈ । ਲੋਕ ਹਜ਼ਾਰਹੁੰ ਹੋਰਤਿ ਅਹੈਂ। ਦੂਰ ਦੂਰ ਕੀ ਸਿੰਗਤਿ ਆਵੈ। ਪਿਖਿ ਅਦਭੁਤ ਕੋ ਸਭਿ ਬਿਸਮਾਵੈਂ ॥ ੪੪ ॥ ਰਤਨ-ਰਾਇ ਰਹਿ ਕੇਤਿਕ ਮਾਸ।ਪਿਖਿ ਸਤਿਗੁਰਕੇ ਅਨਿਕ ਬਿਲਾਸ।ਸ਼੍ਰੀਗੁਜਰੀ ਢਿਗ ਜਨਨੀ ਸਹਿਤ। ਪਹੁੰਚੈ ਬਾਰਿ ਬਾਰਿ ਸੁਖ ਲਹਿਤਿ ॥ ੪੫ ॥ ਤਿਮ ਕਲਗ਼ੀਧਰ ਕੇਤਿਕ ਦਰਸ਼ਨ।ਬਾਰਿ ਬਾਰਿ ਪਗ ਪੰਕਜ ਪਰਸਨ। ਅਪਨਿ ਦੇਸ਼ ਹਿਤ ਕਰਨਿ ਚਢਾਈ। ਹਾਥ ਜੋਰਿ ਕਰਿ ਜਾਚਿ ਬਿਦਾਈ ॥ ੪੬ ॥ ਸਤਿਗੁਰ ਕਹਿ ਕਹਿ ਬਹੁਤ ਟਿਕਾਯੋ। ਪੁਨ ਓਰਕ ਚਲਿਬੋ ਬਨਿ ਆਯੋ। ਅਧਿਕ ਪ੍ਰੇਮ ਤੇ ਨ੍ਰਿਪ ਨਹਿੰ ਚਹੈ।ਹੁਇ ਕਰਿ ਤਯਾਰ ਬਹੁਰ ਪੁਰਿਰਹੈ॥੪੭॥ ਜ਼ਰੀ ਦੁਸ਼ਾਲੇ ਕੋ ਸਿਰੁਪਾਊ। ਬਖਸ਼ਯੋ ਗੁਰੂ ਲੀਨਿ ਚਿਤਚਾਊ। ਕਹੈ ਭੂਪ 'ਜਿਮ ਸੁਨਯੋ ਸੁਜਸੁ ਕੋ।ਕਰਯੋ ਆਇ ਮੈਂ ਤਥਾ ਦਰਸਕੋ॥੪੮॥ਸਭਿ ਬਿਧਿ ਤੇ ਮੁਝ ਕਰਯੋ ਨਿਹਾਲ। ਹਲਤ ਭਲੇ ਲਿਹੁ ਪਲਤ ਬਿਸਾਲ[4]। ਕਹਯੋ ਨ ਜਾਇ ਗਰੇ ਭਰਿ ਗਯੋ। ਚਰਨ ਕਮਲ ਪਰ ਸਿਰ ਧਰਿ ਦਯੋ॥੪੯॥ ਦ੍ਰਿਗ ਜਲ ਸੰਗ ਪਖਾਰਨਿ ਕਰੇ।ਗੁਰ ਧੀਰਜ ਦੀਨਸਿ ਮੁਦ ਧਰੇ। ਭਗਤਿਗਯਾਨ

[1]ਬੜਾ ਮੋਟਾ ਹੋ ਗਿਆ। [2]ਖਿੰਡਾ ਦਿੰਦਾ ਹੈ। [3]ਆਵਾਜ਼ ਦਿੱਤੀ ਭਾਵ ਹੁਕਮ ਦਿੱਤਾ। [4]ਸਰਕਾਰੋਂ ਭਾਵ ਸਤਿਗੁਰੂ ਜੀ ਦੇ ਖਜ਼ਾਨੇ ਵਿਚੋਂ। [5]ਭਾਵ ਲੋਕ ਵਿੱਚ ਮੇਰਾ ਭਲਾ ਹੋਇਆ ਹੈ ਪ੍ਰਲੋਕ ਵਿੱਚ ਬਹੁਤ ਭਲਾ (ਮੈਨੂੰ) ਪ੍ਰਾਪਤਿ ਹੋਵੇਗਾ।

ਗੁਰਸਿੱਖੀ ਸਾਥ। ਬਖਸ਼ਿਸ਼ ਕਰੀ ਤਬਹਿ ਗੁਰ ਨਾਥ ॥ ੫੦ ॥ ਜਨਨੀ ਸਹਿਤ ਸਚਿਵ ਗਨ ਸਭੈ। ਕਰਿ ਕਰਿ ਨਮੋ ਪਯਾਨੇ ਤਬੈ। ਨੀਠ ਨੀਠ ਕਰਿ ਬਿਛਰਜੋ ਰਾਜਾ। ਚੜ੍ਹਿ ਕਰਿ ਚਲਜੋ ਸਮੇਤ ਸਮਾਜਾ ॥ ੫੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਰਾਜਾ ਬਿਦਾ ਹੋਨਿ' ਪ੍ਰਸੰਗ ਬਰਨਨੰ ਨਾਮ ਤ੍ਰੈ ਬਿੰਸਤੀ ਅੰਸੂ ॥ ੨੩ ॥ ੨੪. [ਰਣਜੀਤ ਨਗਾਰਾ ਬਣਵਾਉਣਾ]।

ਦੋਹਰਾ ॥ ਗਯੋ ਨ੍ਰਿਪਤ ਗਜ ਕੋ ਅਰਪਿ, ਚਿਤਵਤਿ ਗੁਰੂ ਬਿਹਾਲ[1]। ਜਥਾ ਸੁਸ਼ੀਲ ਸਰੂਪ ਕੋ ਕਰਤਿ ਸਰਾਹ ਬਿਸ਼ਾਲ ॥ ੧ ॥ ਚੌਪਈ ॥ ਪੁਰੀ ਅਨੰਦ ਅਨੰਦ ਬਿਲੰਦ।ਕਰਤਿ ਪ੍ਰਕਾਸ਼ਨਿ ਗੁਰੂ ਮੁਕੰਦ।ਚਲੀ ਆਇ ਜਹਿਂ ਕਹਿਂ ਕੀ ਸੰਗਤਿ। ਨਿਤ ਨਵੀਨ ਗਨ ਬੈਠਹਿਂ ਪੰਗਤਿ ॥ ੨ ॥ ਆਇਂ ਅਕੋਰਨਿ ਕੇ ਅੰਬਾਰ।ਦੇਸ਼ ਦੇਸ਼ ਕੇ ਤੁਰੰਗ ਉਦਾਰ।ਪਾਇ ਹੁਕਮ ਗੁਰ ਕੋ ਗਨ ਦਾਸ। ਰਹਨਿ ਲਗੇ ਹਰਖਤਿ ਹੁਇ ਪਾਸ ॥੩॥ ਸ਼ਸਤ੍ਰ ਗਹੈਂ ਅੱਭਯਾਸ ਕਮਾਵੈਂ। ਤੀਰ ਤੁਪਕ ਤਰਵਾਰ ਚਲਾਵੈਂ। ਸਭਿ ਜਾਤਿਨਿ ਕੋ ਬਨਹਿਂ ਸਿਪਾਹੀ। ਵਧਹਿ ਬੀਰ ਰਸ ਬਹੁ ਉਰ ਮਾਂਹੀ ॥ ੪ ॥ ਕੋਤਿਕ ਕਰਹਿਂ ਨੌਕਰੀ ਆਇ। ਲੇਹਿਂ ਤੁਜ਼ੀਨਾ ਧਨ ਗਨ ਪਾਇ। ਭਈ ਫੌਜ ਗੁਰ ਸੰਗ ਹਜ਼ਾਰੈਂ। ਕਹਿ ਜੈਕਾਰਾ ਦਰਸ ਨਿਹਾਰੈਂ ॥ ੫ ॥ ਬਖਸ਼ਿਸ਼ ਬਖਸ਼ਹਿਂ ਗੁਰ ਸਮੁਦਾਯਾ। ਅਪਨੋ ਜਾਨਿ ਕਰਹਿਂ ਬਹੁਦਾਯਾ।ਤੀਖਨ ਸ਼ਸਤ੍ਰਨਿ ਕੋ ਗਹਿਵਾਵੈਂ।ਚਪਲ ਬਲੀ ਹਯ ਦੇਤਿ ਧਵਾਵਹਿਂ ॥ ੬ ॥ ਨਹੀਂ ਦਮਾਮਾ[2] ਦਲ ਮਹਿਂ[3] ਚੀਨਾ। ਸ਼੍ਰੀ ਸਤਿਗੁਰੂ ਬਿਚਾਰਨਿ ਕੀਨਾ।–ਅਬਿ ਦੁੰਦਭਿ ਚਹੀਅਹਿ ਬਨਿਵਾਯੋ। ਹਿਤ ਉਤਸਾਹ ਬਨਹਿ ਬਜਵਾਯੋ ॥ ੭ ॥ ਰਹਹਿ ਸਦਨ ਗੁਰ ਸਦਾ ਭਵਿੱਖਾ।ਜਹਿਂ ਕਹਿਂ ਰਾਜ ਕਰਹਿਂ ਗਨ ਸਿੱਖਾ।ਸਾਗਰ ਲੌ ਅਵਨੀ ਥਲ ਸਾਰਾ। ਬਜਹਿ ਪ੍ਰਤਾਪੀ ਗੁਰੂ ਨਗਾਰਾ–॥ ੮ ॥ ਇਮ ਚਿਤਵਤਿ ਚਿਤ ਹੁਕਮ ਬਖਾਨਾ। 'ਕਰਹੁ ਘਰਾਵਨਿ ਦੀਹ ਨਿਸ਼ਾਨਾ[4]। ਨੀਕੇ ਕਾਰੀਗਰ ਕੇ ਪਾਸ।ਜੋ ਸਭਿ ਬਿਧਿ ਤੇ ਆਨਹਿ ਰਾਸ'॥੯॥ ਨੰਦ ਚੰਦ ਲੇ ਆਇਸ ਗਯੋ। ਘਰਿਬੇ ਹੇਤੁ ਹਕਾਰਤਿ ਭਯੋ।ਕਹਜੋ ਗੁਰੂ ਕੋ ਤਾਂਹਿ ਸੁਨਾਯੋ। ਕਰਿ ਬਿਚਾਰ ਸ਼ੁਭ ਲੋਹ ਮੰਗਾਯੋ ॥੧੦॥ ਜੋਤਿਕ ਘਰਤਿ ਘਰਤਿ ਰਹਿ ਜਾਇ। ਤਿਸਤੇ ਚੌਗੁਨ ਲੀਨਿ ਤੁਲਾਇ*।ਬਹੁ ਨਰ ਲਗੇ ਘਰਨਿ ਤਤਕਾਲ।ਹੁਤੇ ਸੁਜਾਨ

[1] ਗੁਰੂ ਜੀ ਨੂੰ ਚਿਤਵਦਾ (ਰਾਜਾ) ਬਿਹਾਲ ਹੁੰਦਾ ਹੈ (ਪ੍ਰੇਮ ਨਾਲ)। [2] ਧੌਂਸਾ। [3] ਸੈਨਾ ਵਿਚ। [4] ਭਾਰੀ ਨਗਾਰਾ। *ਲੋਹਾ ਗਰਮ ਕਰਕੇ ਘੜਦਿਆਂ ਨਾਲੋਂ ਸੜ ਛਹਿ ਕੇ ਘਟਦਾ ਹੈ ਇਸ ਕਰਕੇ ਬਹੁਤਾ ਲੀਤਾ।

ਬਨਾਇ ਸੁਢਾਲਾ[1]॥੧੧॥ਦੋਨਹੁ ਦੌਰ[2] ਤਮਾਰ ਕਰਿ ਲਮਾਏ। ਰੁਚਿਰ ਹੈਰਿ ਸਤਿਗੁਰ ਹਰਖਾਏ। ਦਰਬ ਬਿਸਾਲ ਬਖਸ਼ ਕਰਿ ਦੀਨੋ। ਮਵਿਬੇ ਹੇਤੁ ਹੁਕਮ ਤਬਿ ਕੀਨੋ ॥੧੨ ॥ ਸਕਲ ਮਸੰਦਨ ਜਬਿ ਸੁਧਿ ਪਾਈ। ਚਿਤਹਿੰ ਬਿਚਾਰ*ਕਰਤਿ ਸਮੁਦਾਈ[3]।–ਸੈਨ ਸਕੇਲਤਿ[4] ਦਿਨ ਪ੍ਰਤਿਭਾਰੀ॥ਸ਼ਸਤ੍ਰ ਤੁਰੈਗਨ ਸੋਂ ਹਿਤ ਧਾਰੀ॥੧੩॥ ਅਬਹਿ ਗੁਰੂ ਦੁੰਦਭਿ ਘਰਿਵਾਯਹੁ। ਜਬਿ ਇਸ ਦੇਸ਼ ਵਿਖੇ ਬਜਵਾਯਹੁ। ਭੀਮਚੰਦ ਕਹਿਲੂਰੀ ਰਾਜਾ। ਜਿਹ ਸਮੀਪ ਬਡ ਸੈਨ ਸਮਾਜਾ ॥੧੪॥ ਪ੍ਰਥਮ ਹੁਤੋ ਗਮਨਜੋ ਕਿਤ ਓਰ।ਅਬਿ ਬਿਲਾਸ ਪੁਰ ਕੀ ਬਸਿ ਠੌਰ[5]।ਫਿਰਹਿ ਦੇਸ਼ ਨਿਜ ਸਹਿਜ ਸੁਭਾਇ।ਧੌਂਸਾ ਧੁੰਕਾਰਤਿ ਸੁਧਿ ਪਾਇ॥ ੧੫ ॥ ਅਸ ਨਹਿੰ ਹੋਇ ਬਿਗਰ ਕਰਿ ਪਰੈ। ਦਾਵੇਦਾਰ[6] ਜਾਨਿ ਕਰਿ ਲਰੈ।ਲਖੀਅਹਿ ਇਸ ਤੇ ਹੁਇ ਉਤਪਾਤ। ਬਿਗਰ ਜਾਇਗੀ ਸਗਰੀ ਬਾਤ ॥ ੧੬॥ ਇਹਾਂ ਬਸਨ ਭੀ ਮੁਸ਼ਕਲ ਹੋਇ। ਜਿਨ ਕੋ ਰਾਜ, ਨਿਕਾਸਹਿ ਸੋਇ[7]। ਪਰੈ ਜੰਗ ਧਨ ਚਹਿਯ ਮਹਾਨਾ। ਹਮ ਸਿਰ ਪਰਹਿ ਜ਼ੋਰ ਸਭਿ ਆਨਾ[8]॥੧੭॥ਯਾਂਤੇ ਅਬਿ ਮਸਲਤ ਕਰਿ ਸਾਰੇ। ਕਰਹੁ ਜਤਨ ਦੁੰਦਭਿ ਨਹਿੰ ਧਾਰੇਂ[9]। ਉਮਰ ਗੁਰੂ ਕੀ ਅਹੈ ਨਵੀਨ। ਮਨ ਭਾਵਤਿ ਕੋ ਰਚਹਿੰ ਪ੍ਰਬੀਨ ॥ ੧੮ ॥ ਤਿਨ ਕੋ ਸੈਗ ਕਹਜੋ ਨਹਿੰ ਜੈ ਹੈ। ਸਮੁਖ ਬਾਕ ਬਿੱਪ੍ਰੈ ਨ ਕਹੈ ਹੈ[10]।ਪ੍ਰਥਮ ਮਾਤ ਕੇ ਨਿਕਟਸਿਧਾਰਹੁ।ਤ੍ਰਾਸ ਸਮੇਤਬ੍ਰਿਤੰਤ ਉਚਾਰਹੁ–॥੧੯॥ ਅਸ ਮਸਲਤ ਕਰਿ ਸਕਲ ਮਸੰਦ। ਸ਼੍ਰੀ ਗੁਜਰੀ ਢਿਗ ਗਮਨੇ ਬ੍ਰਿੰਦ। ਮਸਤਕ ਟੇਕਿ ਬੈਠਿਗੇ ਪਾਸ। ਬੋਲੇ ਹਾਥ ਜੋਰਿ ਅਰਦਾਸ ॥ ੨੦॥'ਮਾਤਾ ਜੀ! ਸੁਨੀਅਹਿ ਸਭਿ ਬਾਤ।ਸ਼੍ਰੀ ਸਤਿਗੁਰ ਕੋ ਜਥਾ ਬ੍ਰਿਤਾਂਤ। ਸੈਨ ਸਕੇਲਨ ਕਰਿ ਗਨਰਾਖੀ। ਰਹੈਂ ਸੁਭਟ ਧਨ ਕੋ ਅਭਿਲਾਖੀ ॥ ੨੧॥ ਇਕ ਤੌ ਖਰਚ ਦੇਗ਼ ਕੋ ਭਾਰੀ।ਅਨਗਨ ਕੋ ਅਹਾਰ ਹੁਇ ਤਮਾਰੀ। ਜਾਮ ਨਿਸਾ ਲਗਿ ਜੋ ਚਲਿ ਆਵੈ। ਸਕਲ ਦੇਗ਼ ਤੇ ਅਚਿ[11] ਤ੍ਰਿਪਤਾ ਵੈਂ॥੨੨॥ ਪੁਨ ਸੁਭਟਨਿ ਕੋ ਦੇਨਿ ਛਿਮਾਹੀ। ਬਿਨਾ ਲਿਏ ਕੋ ਰਹੈ ਨ ਪਾਹੀ। ਰਾਜ

[1]ਸੁਹਣਾ। [2]ਲੋਹੇ ਦੇ ਦੋ ਚੱਕ੍ਰਾਕਾਰ ਹਿੱਸੇ ਜਿਨ੍ਹਾਂ ਨੂੰ ਜੋੜਕੇ ਵਡੇ ਕੜਾਹੇ ਵਾਂਙੂ ਬਣ ਜਾਂਦਾ ਹੈ ਤੇ ਉਤੋਂ ਫੇਰ ਚਮੜੇ ਨਾਲ ਮੜ੍ਹਦੇ ਹਨ। [3]ਚਿੱਤ ਵਿਚ ਸਾਰੇ ਵਿਚਾਰ ਕਰਦੇ ਹਨ। [4]ਕੱਠੀ ਕਰਦੇ ਹਨ (ਗੁਰੂ ਜੀ)। [5]……ਦੇ ਟਿਕਾਣੇ ਵਸਦਾ ਹੈ। [6](ਰਾਜ ਦਾ) ਦਾਵੇਦਾਰ, ਵੈਰੀ। [7]ਸੋ (ਸਾਨੂੰ) ਕੱਢ ਦੇਣਗੇ। [8]ਸਾਰਾ ਜ਼ੋਰ ਸਾਡੇ ਸਿਰ ਤੇ ਆ ਪਏਗਾ। [9]ਨਾ ਰੱਖਣ। [10](ਜੋ ਕੁਛ ਸਤਿਗੁਰੂ ਜੀ ਹੁਕਮ ਦੇਣ) ਉਹਨਾਂ ਦੇ ਸਾਮ੍ਹਣੇ ਉਲਟ ਨਹੀਂ ਕਿਹਾ ਜਾਂਦਾ (ਦੇਖੋ ਅਗੇ ਅੰਕ ੪੪ ਤੇ ੪੫)। [11]ਛਕ ਕੇ।

*ਪਾ:–ਚਿੰਤ ਬਿਲੰਦ।

ਦੇਸ਼ ਕੋ ਜਿਸ ਢਿਗ ਹੋਇ। ਇਤਨੋ ਖਰਚ ਨਿਬਾਹੈ ਸੋਇ ॥੨੩॥ ਅਪਨੇ ਘਰ ਸਿਖ ਸੰਗਤਿਆਵੈ।ਜਥਾ ਸ਼ਕਤਿ ਭੇਟਨਅਰਪਾਵੈ।ਕਿਸ ਤੇ ਹੁਕਮ ਨ ਕਰਿਕੈ ਲੇਨਾ। ਜਿਸ ਤੇ ਖਰਚ ਸੈਨ ਕੋ ਦੇਨਾ ॥ ੨੪ ॥ ਤਊ ਜ਼ਿਕਰ ਅਸ ਢਿਕਰ ਨ ਕੋਈ[1]। ਕਰਹਿ ਬਿਚਾਰ ਨ, ਆਮਦ ਸੋਈ[2]। ਅਬਿ ਦੁੰਦਭਿ ਕੋ ਕਹਿ ਘਰਿਵਾਯੋ। ਤਯਾਰ ਹੋਤਿ ਹੈ ਸਭਿ ਲਖਿ ਪਾਯੋ ॥੨੫॥ ਇਸ ਤੇ ਹੁਇ ਉਤਪਾਤ ਬਿਸਾਲ।ਚਢੇ ਬਜਾਵਨਿ ਕਰਿ ਜਿਸ ਕਾਲਾ। ਭੀਮ ਚੰਦ ਕਹਿਲੂਰੀ ਰਾਜਾ। ਜਿਸ ਕੇ ਸੰਗ ਅਨੇਕ ਸਮਾਜਾ ॥ ੨੬ ॥ ਦੇਸ਼ ਬਿਸਾਲ ਰਾਜ ਕੋ ਕਰਿਹੀ। ਗਿਰਪਤਿ ਗਨ ਰਹਿ ਨਿਤ ਅਨੁਸਰਹੀ[3]।ਦੀਹ ਦਮਾਮੇ ਕੀ ਧੁਨਿ ਸੁਨੈ। ਜਰਹਿ ਨ[4] ਮਨ ਮਹਿ ਮਤਸਰ ਗੁਨੈ ॥ ੨੭ ॥ ਅਪਨਿ ਦੇਸ਼ ਮਹਿ ਦੁਤਿਯ ਨਗਾਰਾ।ਕਿਮ ਬਾਜਨਿ ਦੇ ਕਰਿ ਹੰਕਾਰਾ।ਬੈਸ ਨਵੀਨ ਗੁਰੂ ਕੀ ਅਹੈ।ਹਟੈ ਨਹੀਂ ਉਰ ਮੈਂ ਹਠ ਗਹੈਂ ॥੨੮॥ਯਾਂਤੇ ਜਾਨੀ ਪਰੈ ਖੁਟਾਈ। ਸੈਲਪਤਨਿ ਸੋਂ ਮਚੈ ਲਰਾਈ[5]। ਤਿਸ ਮੈਂ ਅਨਿਕ ਉਪਾਧਿ ਉਠੈ ਹੈਂ। ਬਾਸ ਕਰਨਿ ਭੀ ਸੰਸੈ ਪੈਹੈਂ ॥ ੨੯ ॥ ਅਪਨੇ ਪੁੱਤ੍ਰ ਅਬਹਿ ਸਮੁਝਾਵੋ । ਦੁੰਦਭਿ ਬਾਜਹਿ ਨਹੀਂ, ਹਟਾਵੋਂ।ਬਡੇ ਗੁਰੂ ਖਸ਼ਟਮ ਰਨ ਕੀਨਿ।ਬਾਸ ਸੁਧਾਸਰ ਕੋ ਤਜਿ ਦੀਨ ॥ ੩੦ ॥ ਸੰਕਟ ਭਏ ਅਨੇਕ ਪ੍ਰਕਾਰੀ। ਸੁਨੇ ਪਿਖੇ ਤੁਮ ਨੇ ਬਹੁ ਬਾਰੀ। ਦੇਸ਼ ਕਾਲ ਕੀ ਗਸ਼ਾਤਾਵਾਨ[6] । ਬਰਜਹੁ ਸਤਿਗੁਰ ਮ੍ਰਿਦੁਲ ਬਖਾਨਿ ॥ ੩੧ ॥ ਅਪਰ ਬਿਲਾਸ ਕਰਹਿ ਮਨ ਭਾਏ। ਪਰਹਿ ਬਿਖੇਰਾ ਦੇਹੁ ਹਟਾਏ।ਸੁਖ ਸੋਂ ਬਾਸਹੁ ਅਪਨੇ ਪੁਰਿ ਮੈਂ।ਨੀਕੀ ਕਰਹੁ ਬਿਚਾਰਨ ਉਰਮੈਂ[7] ॥੩੨॥ਸੁਨਤਿ ਮਸੰਦਨ ਕੀ ਅਸ ਬਾਨੀ।ਸ਼੍ਰੀ ਗੁਜਰੀ ਚਿਤ ਚਿੰਤਾ ਠਾਨੀ। –ਆਛੀ ਕਹਹਿਂ[8],ਨ ਬਨਹਿ ਦਮਾਮਾ।ਵਧਹਿਬਿਖੇਰਾ ਸੰਕਟ ਧਾਮਾ–॥੩੩॥ ਮੋਨ ਠਾਨਿ ਕਰਿ ਕੇਤਿਕ ਸਮੈਂ । ਭਨਜੋ ਮਸੰਦਨ ਸੋਂ ਮਨ ਗਮੈਂ[9]।[10]ਬਰਜੋ

[1]ਤਾਂ ਵੀ ਇਹੋ ਜਿਹੀ ਗਲ ਦੀ ਕੋਈ ਚਿੰਤਾ ਨਹੀਂ। [2](ਸ੍ਰੀ ਗੁਰੂ ਜੀ) ਵਿਚਾਰ ਨਹੀਂ ਕਰਦੇ ਕਿ ਆਮਦਨ ਤਾਂ ਸੋਈ ਹੈ (ਜੋ ਸਿੱਖ ਆਪੇ ਦੇਂਦੇ ਹਨ)। [3]ਪਹਾੜੀ ਰਾਜੇ ਬਹੁਤ (ਉਸ ਦੇ) ਅਨੁਸਾਰੀ ਰਹਿੰਦੇ ਹਨ। [4]ਸਹਾਰੇਗਾ ਨਹੀਂ। [5]ਇਸ ਤੋਂ ਪਹਾੜੀਆਂ ਰਾਜਿਆਂ ਨਾਲ ਲੜਾਈ ਮਚਨ ਦੀ (ਖੁਟਾਈ=) ਬੁਰੀ ਗਲ ਸਾਨੂੰ ਪ੍ਰਤੀਤ ਦੇ ਰਹੀ ਹੈ (ਕਿ ਵਰਤੇਗੀ)। (ਅ ਪਹਾੜੀਆਂ ਦੀ ਖੁਟਾਈ ਨੂੰ ਜਾਣਦਿਆਂ ਹੋਇਆਂ (ਯਾਤੇ=) ਇਸ ਤੋਂ ਪਹਾੜੀ ਰਾਜਿਆਂ ਨਾਲ ਲੜਾਈ ਹੋ ਪਵੇਗੀ (ਪ੍ਰਗਟ ਹੈ)। [6]ਹੋੜ ਦਿਓ। [7]ਦੇਸ਼ (ਪਹਾੜ ਦਾ ਹੈ ਪਹਾੜੀਏ ਖੋਟੇ ਹਨ) ਤੇ ਸਮਾਂ (ਰਾਜ ਤੁਰਕਾਂ ਦਾ) ਹੈ (ਇਨ੍ਹਾਂ ਦੀ ਆਪ ਨੂੰ) ਗਿਆਤ ਹੈ। [8]ਮਸੰਦ ਚੰਗੀ ਗਲ ਕਹਿੰਦੇ ਹਨ। [9]ਮਨ (ਵਿੱਚ) ਚਿੰਤਾ ਧਾਰਕੇ।

ਮੈਂ ਸੁਤ ਨਿਕਟ ਹਕਾਰੋਂ। ਖਸ਼ਟਮ ਗੁਰੂ ਪ੍ਰਸੰਗ ਉਚਾਰੋਂ ॥੩੪॥ ਜਿਤਕ ਸਮੀਪੀ ਬੈਠਿਨਿ ਹਾਰੇ।ਸਮਝ ਦੇਹੁੰ ਸਮੁਝਾਇ ਬਿਚਾਰੇ[1]।–ਗਨ ਉਤਸਾਹ ਦੇਨਿ ਕੀ ਗਾਥਾਕਰੋ ਨ ਸਾਹਿਬਜ਼ਾਦੇਸਾਥਾ–॥੩੫॥ਨਿਜਭ੍ਰਾਤਾ ਕੌਅਬਹਿ ਹਕਾਰੋਂ। ਇਨ ਬਾਤਨਿ ਤੇ ਕਹਿ ਹਟਕਾਰੋਂ। ਗੁਰਨਿ ਭਾਣਜੇ[2] ਤਿਨ ਸਮਝਾਵਹੁ।–ਨਹੀਂ ਜੰਗ ਕੇ ਜ਼ਿਕਰ ਚਲਾਵਹੁ ॥੩੬॥ ਜਾਹੁ ਸ਼ਿਕਾਰ, ਨ ਦੂਰ ਸਿਧਾਵਹੁ। ਚਿਤ ਪਰਚਾਇ ਸਦਨ ਕੋ ਲਯਾਵਹੁ। ਜਸੋ ਕਸੋਂ ਕਰਿ ਬਰਜ਼ਹੁ ਇਹ ਬਾਤੀ[3]। ਨਾਹਕ ਬਨਹੁੰ ਕਹਾਂ ਉਤਪਾਤੀ ॥ ੩੭ ॥ ਸੁਭਟ ਰਖੇ ਤੌ ਰਾਖਹੁ ਤੈਸੇ। ਖਰਚਨਿ ਕਰਹਿਂ ਆਇ ਧਨ ਜੈਸੇ।ਨਹਿਂ ਰਾਜਨ ਸੋਂ ਪਰੈ ਬਿਗਾਰਾ। ਮਾਲਿਕ ਦੇਸ਼ਨਿ ਕੋ ਦਲ ਭਾਰਾ–[4]॥ ੩੮ ॥ ਸੁਨਤਿ ਮਾਤ ਤੇ ਭਨਹਿ ਮਸੰਦ। 'ਇਮ ਸਮੁਝਾਵਹੁ ਸਤਿਗੁਰ ਨੰਦ ।–ਹਮ ਹੈਂ ਪੂਜ ਸਕਲ ਜਗ ਕੇਰੇ। ਸਮਤਾ ਦ੍ਰਿਸ਼ਟਿ ਸਭਿਨਿ ਪਰ ਹੇਰੇ ॥੩੯॥ ਚਹੁੰਦਿਸ਼ਿ ਅਪਨੇ ਸੇਵਕ ਜਾਨੋ। ਨਹਿ ਬਿਰੋਧ ਕਿਹ ਸੋਂ ਪਹਿਚਾਨੋਂ। ਸੁਭਟ ਰਾਖਿਬੇ ਸਹਿਤ ਨਗਾਰੇ। ਇਹ ਰਾਜਨਿ ਕੇ ਕਾਜ ਉਦਾਰੇ ॥ ੪੦ ॥ ਮਾਰਨ ਮਰਨ ਕਸ਼ਟ ਬਡ ਪਾਵਨਿ। ਤੁਮਕੋ ਉਚਿਤ ਨ ਏਵ ਕਮਾਵਨਿ–। ਇੱਤਯਾਦਿਕ ਭਾਖਹੁ ਜੋ ਮਾਨਹਿ। ਸਭਿਨਿ ਬਰਜ ਹੈ ਕੈ ਨ ਬਖਾਨਹਿ[5] ॥ ੪੧ ॥ ਅਸ ਮਸਲੰਤ ਕਰਿ ਮਾਤ ਸਿਖਾਈ। ਮਸਤਕ ਟੇਕਿ ਉਠੇ ਸਮੁਦਾਈ। ਜੋ ਜਿਸ ਮਿਲਹਿ ਸਮੀਪੀ ਗੁਰ ਕੋ[6]।ਕਰਹਿ ਸਿਖਾਵਨਿ ਆਸ਼ੈ ਉਰ ਕੋ॥੪੨॥ ਨਿਜ ਭ੍ਰਾਤਾ ਗੁਜਰੀ ਬੁਲਵਾਯੋ। 'ਕਰਹੁ ਹਟਾਵਨ' ਸਭਿ ਸਮੁਝਾਯੋ। ਸੁਸਾ ਸੰਗ ਤਿਨ ਭਾਖਿ ਸੁਨਾਈ। 'ਠਟਹਿਂ ਗੁਰੂ, ਕੋ ਸਕਹਿ ਹਟਾਈ[7] ॥ ੪੩ ॥ ਆਸ਼ੈ ਸੁਨਹਿਂ ਤਿਨਹੁ ਕੇ[8] ਜਬੈ।ਸਨਮਾਨਤਿ,ਬੋਲਤਿ ਤਿਮ ਸਬੈ।ਸਭਿ ਕੋ ਸੀਖ ਦੇਤਿ ਹੈਂ ਸੋਈ।ਕਹਿ ਨ ਸਕੈ ਢਿਗ ਬਿੱਪ੍ਰੈ* ਕੋਈ[9] ॥੪੪॥ ਜੋਕਰਿ ਤੁਮਤੇ ਬਰਜਯੋ ਜਾਇ। ਤੌ ਕਹੀਅਹਿ ਨੀਕੇ ਸਮੁਝਾਇ।ਅਪਰ ਬਿਖੈ ਕਜ਼ਾ ਸ਼ਕਤਿ ਸੁਨਾਵਨਿ। ਜੇ ਕੋ ਕਹੈ ਬਹੁਰ ਪਛੁਤਾਵਨਿ' ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਦੁੰਦਭਿ' ਪ੍ਰਸੰਗ ਬਰਨਨੰ ਨਾਮ ਚਤੁਰ ਬਿੰਸਤੀ ਅੰਸੁ ॥੨੪ ॥

[1](ਉਨ੍ਹਾਂ ਨੂੰ ਇਸ ਵਿਚਾਰ ਦੀ ਸਮਝ ਸਮਝਾ ਦਿਆਂਗੀ। [2]ਭਾਵ ਸੰਗੋ ਆਦਿ ਸੂਰਮੇਂ। [3]ਇਨ੍ਹਾਂ ਗਲਾਂ ਤੋਂ ਰੋਕੋ। [4]ਸਾਰਿਆਂ ਨੂੰ ਵਰਜ ਦਿਓ ਕੋਈ (ਜੰਗ ਦੀ ਗਲ) ਨਾ ਕਹੇ(ਮਹਾਰਾਜ ਜੀ ਨੂੰ)। [5]ਗੁਰੂ ਜੀ ਦਾ ਸਮੀਪੀ (ਸਿੱਖ) ਜੋ ਜਿਸ ਮਸੰਦ ਨੂੰ ਮਿਲਦਾ ਹੈ। [6]ਜੋ ਗੁਰੂ ਜੀ ਕਰਨ ਉਸ ਨੂੰ ਕੌਣ ਹਟਾ ਸਕਦਾ ਹੈ। [7]ਭਾਵ ਗੁਰੂ ਜੀ ਦੇ। [8]ਕੋਲੋਂ ਕੋਈ ਉਲਟੀ ਗਲ ਨਹੀਂ ਕਹਿ ਸਕਦਾ। *ਪਾ:–ਬੈਠੇ।

੨੫. [ਘਰ ਵਿਚ ਵਿਚਾਰ। ਰਣਜੀਤ ਨਗਾਰਾ]।

ਦੋਹਰਾ ॥ ਉਠੇ ਪ੍ਰਾਤਿ ਕੋ ਸਤਿਗੁਰੂ ਠਾਨੇ ਸੌਚ ਸ਼ਨਾਨ। ਪ੍ਰਥਮ ਗਏ ਮਾਤਾ ਨਿਕਟ ਬੈਠੇ ਬੰਦਨ ਠਾਨਿ ॥੧ ॥ ਚੌਪਈ ॥ ਦੇ ਆਸ਼ਿਖ ਕੋ ਪ੍ਰੇਮ ਕਰੈਤੀ। ਪਿਖਿ ਸਪੂਤ ਕੋ ਉਰ ਹਰਖੈਂਤੀ। ਹਿਤ ਸਮੁਝਾਵਨਿ ਕਹਿ ਮ੍ਰਿਦੁ ਬਾਨੀ। ਇਕ ਪੁੱਤ੍ਰਾ ਮਨ ਪ੍ਰੀਤਿ ਮਹਾਨੀ ॥ ੨॥ ਜਿਨ ਬੈਠੇ ਭੀ ਬਡ ਬਡਿਆਈ। ਗੁਰਤਾ ਗਾਦੀ ਅਧਿਕ ਸੁਹਾਈ। 'ਸੁਨੀਅਹਿ ਸੁਤ ! ਐਸੇ ਨਹਿੰ ਕਰੋ। ਜਿਸ ਤੇ ਸੈਲਪਤਿਨਿ ਸੋਂ ਲਰੋ॥੩॥ਰਾਖੀ ਸੈਨ ਨ ਅਚਰਜ ਕੋਈ। ਕਰਹੁ ਅਖੇਰ ਜਥਾ ਮਨ ਹੋਈ।ਤੁਮ ਜਗ ਪੂਜ ਬਿਰੋਧ ਨ ਕਰੀਅਹਿ। ਚਹੁੰਦਿਸ਼ਿ ਸੰਗਤਿ ਅਪਨਿ ਬਿਚਰੀਅਹਿ ॥੪ ॥ ਮੈਂ ਅਬਿ ਸੁਨਜੋਂ ਬਨਾਇ ਨਗਾਰਾ। ਚਹਤਿ ਬਜਾਯਹੁ ਸੈਨ ਮਝਾਰਾ। ਇਸ ਤੇ ਔਚਕ ਉਠਹਿ ਉਪੱਦ੍ਰਵ। ਬਸਹੁ ਸ਼ਾਂਤਿ ਜੁਤਿ* ਤੀਰ ਸਤੁੱਦ੍ਰਵ ॥੫॥ਨਹਿੰ ਆਛੋ ਜੋ ਪਰਹਿ ਬਖੇਰਾ। ਵਧਤਿ ਵਧਤਿ ਹੁਇ ਕਸ਼ਟ ਬਡੇਰਾ। ਬਡੇ ਗੁਰਨਿ[1] ਜਬਿ ਜੰਗ ਮਚਾਏ। ਤਜਾਗਿ ਸੁਧਾਸਰ ਕੋ ਨਿਕਸਾਏ ॥੬॥ ਪਾਤਸ਼ਾਹ ਮਹਿਪਾਲ ਅਸ਼ੇਸ਼। ਰਾਜ ਤਿਨਹੁੰ ਢਿਗ ਦੇਸ਼ ਵਿਸ਼ੇਸ਼। ਕਰਿਬੇ ਕੋ ਸਮਰਥ ਸਭਿ ਭਾਂਤੀ। ਕੋਇ ਮੀਤਕੋ ਬਨਹਿ ਅਰਾਤੀ॥੭॥ਸੁਨਜੋ ਸ਼ੋਨਆਯੋ ਅਬਿ ਨੇਰੇ।ਭੀਮਚੰਦ ਮਹਿਪਾਲ ਬਡੇਰੇ। ਧੁਨਿ ਦੁੰਦਭਿ ਕੀ ਸਹਿ ਨ ਸਕਾਈ। ਨਾਹਕ ਬੀਚ ਬੈਰ ਪਰਿ ਜਾਈ ॥੮॥ ਅਪਨਿ ਪੌਰ ਨੌਬਤ ਬਜਵਾਵਹੁ।ਚਢਿ ਕਰਿ ਨਹਿੰ ਧੌਂਸਾ ਗਰਜਾਵਹੁ।ਜੋ ਦੇਸ਼ਨਿ ਕੋ ਏਸ਼[2]ਬਿਸਾਲੇ।ਸਮਤਾ ਪੁਜਹਿਨਹੀਂ ਤਿਨ ਨਾਲੇ ॥੯॥ਲਰਨਿ ਬਿਖੈ ਸੁਖ ਪਈਅਤਿਨਾਂਹੀ।ਸਦਾ ਬਿਖਾਦ ਹੋਤਿ ਜਿਸਮਾਂਹੀ'। ਜਨਨੀ ਤੇ ਸੁਨਿ ਕਰਿ ਤਿਹ ਸਮੈਂ। ਕਹਜੋ: 'ਕਿਸੀ ਕੋ ਤ੍ਰਾਸ ਨ ਹਮੈਂ ॥ ੧੦॥ ਕਰਹਿੰ ਬਜਾਵਨਿ ਆਪ ਨਗਾਰਾ। ਖੇਲਹਿੰ ਕਾਨਨ ਬਿਖੈ ਸ਼ਿਕਾਰਾ। ਰਾਜ ਨ ਛੀਨਹਿੰ ਹਮ ਕਿਸ ਕੇਰਾ[3]।ਕਜੋਂ ਬਿਰੋਧ ਕੋ ਰਚਹਿ ਬਡੇਰਾ॥੧੧॥ ਅਪਨੋ ਦੇਸ਼ ਗ੍ਰਾਮ ਦਿਢ ਰਾਖੇ। ਬਿਨਾ ਹੇਤੁ ਕਿਮ ਰਣ ਅਭਿਲਾਖੇ।ਜੇਕਰਿ ਨਿਜ ਬਲ ਧਰਿ ਗਰਬਾਵੈ। ਬਿਨ ਕਾਰਨ ਹੀ ਬੈਰ ਬਧਾਵੈ ॥੧੨॥ ਤੌ ਹਮ ਕਹਾਂ ਕਰਹਿੰ ਗਰ ਪਰੇ[4]। ਸਾਰਹਿੰ ਕਾਜ ਜਥਾ ਤਬਿ ਸਰੇ। ਦੇਸ਼ ਰਾਜ ਕੋ ਧਰਹਿ ਗਰੂਰ। ਕਰਤਾ ਪੁਰਖ ਕਰਹਿ ਤਿਸ ਦੂਰ ॥੧੩॥—ਭੀਮਚੰਦ ਨ੍ਰਿਪ

[1]ਭਾਵ ਛੇਵੇਂ ਪਾਤਸ਼ਾਹ ਜੀ ਨੇ। [2]ਰਾਜੇ। [3]ਕਿਸੇ (ਰਾਜੇ) ਦਾ। [4]ਗਲ ਪਏ ਤੇ।

*ਪਾ:—ਯੁਤ।

ਨਿਕਟਿ–ਬਤਾਵਹੁ[1]। ਇਮ ਕਹਿ ਮੋ ਕਹੁ ਬਹੁਤ ਡਰਾਵਹੁ। ਜਥਾ ਬਾਲ ਕੋ ਤ੍ਰਾਸ ਉਪਾਵੈਂ।–ਹਾਊ ਬੈਠਨੋ[2]–ਬੋਲਿ ਸੁਨਾਵੈਂ ॥੧੪॥ ਹਮ ਰਹਿ ਤਿਮ ਗਿਰਪਤਿ ਜਿਮ ਹਮ ਸੋਂ। ਬਿਖਮ ਬਿਖਮ ਸੋਂ,ਸਮ ਹੁਇ ਸਮ ਸੋਂ[3]। ਪ੍ਰਥਮ ਬਿਰੋਧ ਨਹੀਂ ਕਿਮ ਕਰੈਂ।ਮਿਲਹਿ ਤ ਮੇਲਹਿ ਲਰਹਿ ਤ ਲਰੈਂ ॥੧੫॥ ਗੁਰ ਕੋ ਘਰ ਆਦਰਸ਼ ਸਮਾਨੂ[4]। ਸਦਾ ਬਿਮਲ ਤੇ ਬਿਮਲ ਮਹਾਨੂ। ਊਜਲ ਬਦਨ ਭਾਵਨਾ ਜੈਸੇ।ਕਰਹਿ ਬਿਲੋਕਨਿ ਫਲ ਕੋ ਤੈਸੇ॥੧੬॥ਅਹੋ ਮਾਤ ! ਜਿਮ ਤੁਮਹੁ ਬਖਾਨੋ।ਕਿਮ ਹਮ ਛਿਪਹਿ ਸਕਲ ਜਗ ਜਾਨੋ।ਕਥਿ ਲਾਗ ਨਹਿ ਦੁੰਦਭਿਬਜਵਾਵੈਂ।ਦੂਰ ਕਰਿ,ਨਹਿ ਆਪਾਬਿਦਤਾਵੈਂ?'॥੧੭॥ ਇਮ ਕਹਿ ਕਰਿ ਜਨਨੀ ਕੇ ਸੰਗ।ਬੋਲਤਿ ਝੂਲਤਿ ਕਲਗ਼ੀ ਤੁੰਗ। ਉਠਿ ਕਰਿ ਬਹੁਰ ਵਹਿਰ ਕੋ ਆਏ। ਬ੍ਰਿੰਦਹਿ ਬ੍ਰਿੰਦ[5] ਸੁਭਟ ਚਲਿ ਆਏ॥੧੮॥ ਜਾਇ ਸਭਾ ਕੇ ਸਦਨ ਸੁਹਾਏ। ਮਿਲੇ ਮਸੰਦ ਸਿੱਖ ਸਮੁਦਾਏ। ਗਰਜਤਿ ਕਹਯੋ ਬੀਰ ਰਸ ਧਾਮਾ[6]। 'ਭਯੋ ਤਮਾਰ ਕੈ ਨਹੀਂ ਦਮਾਮਾ ?॥੧੯॥ ਡਾਰਿ ਮਸਾਲੇ ਸੁਰਾ[7] ਮਝਾਰੀ। ਕਰਹੁ ਰਚਾਵਨਿ ਗਰਜੈ ਭਾਰੀ[8]। ਨਹੀਂ ਦੇਰ ਅਬਿ ਕੀਜਹਿ ਕੈਸੇ। ਬਡੋ ਬਨਾਇ ਆਨੀਅਹਿ ਤੈਸੇ'॥੨੦॥ਤਬਿ ਕ੍ਰਿਪਾਲ ਮਾਤੁਲ ਬਚ ਕਹਯੋ। 'ਕੂਤ ਭਵਿੱਖਨ ਆਪ ਸਭਿ ਲਹਯੋ। ਕਹਿਨਿ ਬਨੈ ਨਹਿ ਰਾਵਰਿ ਸਾਥ। ਚਹਹੁ ਸੁ ਰਚਹੁ ਤੁਰਤ ਜਗਨਾਥ॥੨੧॥ਤਉ ਮਸੰਦ ਆਦਿ ਧ੍ਰਿਤ[9]* ਹੋਰੇ।ਸ਼੍ਰੀ ਗੁਜਰੀ ਸੰਗ ਕਹਿ ਬਿਧਿ ਔਰੇ। ਤ੍ਰਸਤਿ ਚਿਤਾ-ਰਤਿ ਪੁਰਬ ਜੰਗ।–ਭਯੋ ਹਜ਼ਾਰਨਿ ਬੀਰਨਿ ਭੰਗ॥੨੨॥ਰਾਵਰ ਕੇ ਸਮੀਪ ਬਡ ਰਾਜਾ। ਭੀਮਚੰਦ ਗਨ ਸੈਨ ਸਮਾਜਾ। ਨਹੀਂ ਬਿਰੋਧ ਮੇਲ ਨਹਿ ਕੋਈ। ਉਦਾਸੀਨ ਹੀ ਲਖੀਅਤਿ ਸੋਈ–॥੨੩॥ ਤਉ ਨੀਤ ਮਹਿ ਐਸੀ ਬਾਤ।ਸਯਾਨੇ ਪੁਰਖ ਭਨੈਂ† ਅਵਿਦਾਤਿ[10]। ਨਿਕਟ ਭੂਪ ਕੇ ਭੂਪਤਿ ਜੋਈ। ਮਿਲਨੋ ਦੇਸ਼ ਰਈਯਤ ਜੁਤਿ ਹੋਈ[11] ॥੨੪॥ ਸੋ ਆਪਸ ਮਹਿ ਸ਼ੱਤ੍ਰੂ ਬਨੈਂ।

---

[1]ਤੁਸੀਂ ਦੱਸਦੇ ਹੋ ਕਿ ਭੀਮ ਚੰਦ ਰਾਜਾ ਨੇੜੇ ਹੈ। [2]ਹਉਆ ਬੈਠਾ ਹੈ। [3]ਵਿਰੋਧੀ ਨਾਲ ਵਿਰੋਧੀ ਸੁਲਹ ਵਾਲੇ ਨਾਲ ਸੁਲਹ ਵਾਲੇ। [4]ਸ਼ੀਸ਼ੇ ਵਰਗਾ ਹੈ। [5]ਟੋਲਿਆਂ ਦੇ ਟੋਲੇ। [6]ਵੀਰ ਰਸ (ਦੇ) ਘਰ ਭਾਵ ਗੁਰੂ ਜੀ ਨੇ। [7]ਸ਼ਰਾਬ। [8]ਤਾਂਕਿ (ਨਗਾਰਾ) ਬਹੁਤ ਗੱਜ ਕੇ ਵੱਜੇ। [9]ਧੀਰਜ ਦੇ ਹੌਲੇ ਹਨ। [10]ਪ੍ਰਗਟ। [11]ਰਯਤ ਸਮੇਤ ਜਿਸ ਦਾ ਦੇਸ਼ ਮਿਲਿਆ ਹੋਵੇ ਭਾਵ ਹੱਦ ਸਾਂਝੀ ਹੋਵੇ)।

*ਪਾ:–ਕ੍ਰਿਤ। †ਪਾ:–ਬਨੈ।

ਕਬਹੂੰ ਲਰਨਿ ਹੋਇ ਰਿਸ ਸਨੈ। ਤਿਸ ਰਿਪੁ ਤੇ ਜੁ ਪਰੈ ਮਹਿਪਾਲਾ[1]। ਸੋਕਰੀਅਹਿ ਹੈ ਮਿੱਤੁ ਬਿਸਾਲਾ[2]॥੨੫॥ਤਿਸਤੇ ਪਰੈ ਤੀਸਰੋ ਜੋਇ।ਉਦਾਸੀਨ ਰਹਿ, ਭਾਖਹਿਂ ਸੋਇ[3]।ਚਢਹਿਂ ਆਪ, ਦੁੰਦਭਿ ਜਬਿ ਬਾਜੈ।ਚਹੁੰ ਦਿਸ਼ਿ ਕੇਰ ਸਮੀਪੀ ਰਾਜੈ॥੨੬॥ਖੁਨਸਹਿਂ, ਜਰਜੋ ਨ ਜਾਇ ਪ੍ਰਤਾਪੂ।ਬਿਗਰਹਿਂ,ਪਰਹਿ ਜੰਗ ਭਟ ਖਾਪੂ[4]।ਸੁਨਿ ਕ੍ਰਿਪਾਲਤੇ ਸੈਗੋ ਕਹੈ।'ਇਮ ਹਮ ਕਿਮ ਛਪਿ ਕਰਿ ਜਗ ਰਹੈਂ॥੨੭॥ਗੁਰ ਪ੍ਰਤਾਪ ਸਾਗਰ ਲਗਿ ਜਾਇ।ਅਚਲੇਸ਼ਨ ਤੇ ਰੁਕਹਿ* ਨ ਕਾਇ[5]।ਗੁਰ ਘਰ ਸ਼ੈਕਮਾਨ ਨਹਿਂ ਕਿਸਤੇ।ਚਲੇ ਆਇਂ ਸਿਖ ਜਿਸਕਿਸ ਦਿਸ਼ਿ ਤੇ' ॥ ੨੮ ॥ ਨਿਕਟ ਮਸੰਦਨ[6] ਸੁਨਤਿ ਬਖਾਨਾ। 'ਰਿਦੇ ਬਿਚਾਰ ਲੇਹੁ ਬਿਧਿ ਨਾਨਾ। ਰਿਪੁ ਕੋ ਅਪਨੋ[7] ਦਲ ਅਰੁ ਬਲ ਕੋ। ਤੋਲਨ ਕਰਿ ਲੀਜੈ ਲਖਿ ਛਲ ਕੋ[8] ॥੨੯॥ ਤੁਮ ਜਗ ਪੂਜ ਸ਼ਾਂਤਿਮਤਿ ਜਾਨਹੁੰ।ਦੇਸ਼ਨਿ ਪਤੀ ਨਰੇਸ਼[9] ਪਛਾਨਹੁ। ਪੁਨ ਤੁਰਕਨਿ ਕੋ ਜੋਰ ਬਡੇਰਾ।ਚਹੁੰ ਕੁੰਟਨਿ ਕੋ ਰਾਜ ਘਨੇਰਾ ॥ ੩੦ ॥ ਤੋਪ ਜੰਬੂਰਨਿ ਗਿਨਤੀ ਕਹਾਂ। ਲਖੀਅਤਿ ਜਗਤ ਪ੍ਰਤਾਪੀ ਮਹਾਂ'।ਪੁਨ ਸੈਗੋ ਕਰਿ ਤਮਕ[10] ਬਖਾਨਾ। 'ਗੁਰੂ ਪਿਤਾਮਾ ਹਮਰੋ ਨਾਨਾ॥੩੧॥ਤੁਰਕਨ ਸਾਥ ਕੀਨਿ ਘਮਸਾਨਾ।ਬਹੁਤ ਬਾਰਿ ਸ਼ਿਘਰ ਕੋ ਠਾਨਾ। ਜੋ ਤੁਮ ਭਨਿਹੋ ਬਡੋ ਬਡੇਰੋ। ਹਤਿ ਰਿਪੁ ਕੀਨਿ ਲਬੇਰ ਪਬੇਰੋ[11] ॥ ੩੨॥ ਤਿਨਹੂੰ ਕੇ ਪੋਤ੍ਰੇ ਇਹ ਅਹੈਂ । ਅਪਨਿ ਪ੍ਰਤਾਪ ਬਧਾਵਨਿ ਚਹੈਂ । ਸਕਲ ਕਲਾ ਸਮਰਥ ਬਲ ਭਾਰੀ।ਕਿਮ ਤੁਮ ਰੋਕਹੁ ਬਾਕ ਉਚਾਰੀ' ॥੩੩॥ ਸੁਨਿ ਸੈਗੋ ਕੇ ਬਚ ਰਸ ਬੀਰ। ਭਏ ਪ੍ਰਸੰਨ ਗੁਰੂ ਗੰਭੀਰ। 'ਭੋ ਮਾਤੁਲ ! ਗਿਰ-ਪਤਿ ਨਿਤ ਪਾਸ। ਕਬਿ ਲੌ ਬੈਠਿ ਰਹੈਂ ਕਰਿ ਤ੍ਰਾਸ ॥ ੩੪ ॥ ਪੁਰਿ ਅਪਨੇ ਮਹਿਂ ਕੈ ਬਨ ਮਹੀਆ।ਕਰਹਿਂ ਤਥਾ ਜੈਸੇ ਚਿਤ ਚਹੀਆ।ਬਿਨ ਕਾਰਨ ਤੇ ਰਿਦੈ ਰਿਸੈ ਹੈਂ। ਅਪਨੋ ਬਲ ਹਮ ਪਰ ਕੁਛ ਕੈਹੈਂ ॥ ੩੫ ॥ ਤੌ ਇਤ ਕਹਾਂ ਨਾਰਿ ਤਨ ਧਾਰਾ[12]। ਕਰਹਿਂ ਦਿਖਾਵਨਿ ਖੜਗਨਿ ਧਾਰਾ।ਆਗਯਾ ਹਮਹਿਂ ਅਕਾਲ ਪੁਰਖ ਕੀ। ਕਰਹਿਂ ਬਾਰਤਾ ਕਰਤੇ ਰੁਖ ਕੀ[13] ॥ ੩੬ ॥ ਬਿਦਤਿ

[1]ਤੀਜੇ ਥਾਂ ਵਾਲਾ ਰਾਜਾ (ਜਿਸ ਦੀ ਹੱਦ ਨਾ ਲਗਦੀ ਹੋਵੇ)। [2]ਸੋ ਕਰਨਾ ਚਾਹੀਦਾ ਹੈ ਮਿੱਤ੍ਰ। [3]ਇਹ (ਸਿਆਣੇ) ਕਹਿੰਦੇ ਹਨ। [4]ਸੂਰਮੇ ਮਰਨਗੇ। [5]ਪਹਾੜੀ ਰਾਜਿਆਂ ਤੋਂ ਕਿਸੀ ਤਰ੍ਹਾਂ ਰੁਕ ਨਹੀਂ ਸਕੇਗਾ (ਗੁਰ ਪਤਾਪ)। [6]ਕੌਲ ਦੇ ਮਸੰਦਾਂ ਨੇ। [7]ਵੈਰੀ ਦੇ (ਤੇ) ਆਪਣੇ। [8]ਆਪਣੇ ਤੇ ਵੈਰੀ ਦੀ ਫੌਜ ਤੇ ਤਾਕਤ ਨੂੰ ਤੋਲ ਲਓ (ਨਾਲੇ) (ਉਸਦੇ) ਛਲ ਦਾ ਅਨੁਮਾਨ ਲਾ ਲਓ। [9]ਦੇਸ਼ਾਂ ਦੇ ਮਾਲਕ ਰਾਜੇ ਹਨ। [10]ਗੁੱਸਾ। [11]ਲਿਤਾੜ ਕੇ ਮਿੱਟੀ ਵਿਚ ਮੇਲ ਦਿੱਤੇ, ਭਾਵ ਤਬਾਹ ਕਰ ਦਿੱਤੇ। [12]ਤਾਂ ਏਥੇ ਕਿਹੜਾ ਅਸਾਂ) ਤੀਵੀਆਂ ਦਾ ਤਨ ਧਾਰਿਆ ਹੋਇਆ ਹੈ। [13]ਅਕਾਲ ਪੁਰਖ ਦੇ ਰੁਖ ਦੀ।

*ਪਾ:—ਰੁਚਹਿ।

ਹੋਨਿ ਕੋ ਹੇਤੁ ਪਠਾਏ। ਕਯੋਂ ਨ ਕਰਹਿਂ ਹਮ ਪ੍ਰਭੂ ਰਜ਼ਾਏ। ਬਿਨ ਦੁੰਦਭਿ ਤੇ ਚਮੂੰ ਹਮਾਰੀ । ਕਿਮ ਸ਼ੋਭਾ ਪ੍ਰਾਪਤਿ ਬਲ ਭਾਰੀ ॥ ੨੭ ॥ ਜੋ ਅਬਿ ਛਪੈਂ ਤ੍ਰਾਸ ਕੋ ਧਰੈਂ। ਅਪਰ ਕਾਜ ਕੈਸੇ ਹਮ ਕਰੈਂ। ਬਿਨਾ ਬਿਲੰਬ ਤੁਮਾਰ ਕਰਿਵਾਵਹੁ। ਸਿਮਰਿ ਗੁਰੂ ਨਾਨਕ ਬਜਵਾਵਹੁ ॥੨੮॥ ਪਰਲੇ ਅਹੈਂ ਦੂਰ ਜੋ ਸੈਲ[1]। ਚਲਹਿਂ ਤਹਾਂ ਤਿਕ ਕਰਤੇ ਸੈਲ[2]। ਹੇਰਹਿਂ ਬਿਚਰਤਿ ਕਾਨਨ ਨਾਨਾ।ਖੇਲਤਿ ਕਰਹਿਂ ਅਖੇਰ ਮਹਾਨਾ॥੨੯॥ਭੀਮਚੰਦ ਭੂਪਤਿ ਅਹੰਕਾਰੀ। ਸਭਿ ਗਿਰਪਤਿ ਜਿਸ ਕੋ ਅਨੁਸਾਰੀ। ਪ੍ਰਥਮ ਦਸੋਸ ਹੀ ਤਾਂਹਿ ਸੁਨਾਵੈਂ। ਦੁਹਰੀ ਦੁੰਦਭਿ ਚੋਬ ਬਜਾਵੈਂ ॥ ੪੦ ॥ ਸੁਨਿ ਕਿਮ ਕਹੈ ਸੁ ਜਾਨਨੋ ਜਾਇ[3]। ਤਬਿ ਸਭਿ ਕੋ ਸੰਸੈ ਮਿਟਵਾਇ[4]। ਨੰਦ ਚੰਦ ਕੋ ਹੁਕਮ ਬਖਾਨਾ।'ਕੀਜਹਿ ਤੁਮਾਰ ਨਿਸ਼ਾਨ ਮਹਾਨਾ' ॥ ੪੧ ॥ ਸੋ ਚਲਿ ਗਯੋ ਤੁਮਾਰ ਕਰਿਵਾਯੋ। ਸੁਰਾ ਮਸਾਲੇ ਸਭਿ ਮਸਲਾਯੋ। ਭਯੋ ਤੁਮਾਰ ਜਿਸ ਕੀ ਧੁਨਿ ਭਾਰੀ।ਆਇ ਹਜ਼ੂਰ ਸੁ ਅਰਜ਼ ਉਚਾਰੀ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਪ੍ਰਥਮ ਰੁਤੇ 'ਦੁੰਦਭਿ ਤੁਮਾਰ ਕਰਾਵਨਿ' ਪ੍ਰਸੰਗ ਬਰਨਨੰ ਨਾਮ ਪੰਚਬਿੰਸਤੀ ਅੰਸੂ ॥ ੨੫ ॥

੨੬. [ਰਣਜੀਤ ਨਗਾਰਾ ਵੱਜਣਾ]।

ਦੋਹਰਾ ॥ ਨੰਦ ਚੰਦ ਕਰ ਬੰਦਿ ਕੈ ਕਹਯੋ ਸਮੀਪ ਮੁਕੰਦ। ਦੁੰਦਭਿ ਭਯੋ ਬਿਲੰਦ ਅਬਿ ਕੋ ਦੂਜਾ ਨ ਮਨਿੰਦ ॥ ੧ ॥ ਚੌਪਈ ॥ ਸੁਨਿ ਸਤਿਗੁਰ ਨਿਸ ਮਹਿਂ ਤਬਿ ਸੋਏ।ਉਠੇ ਬਹੁਰ ਪ੍ਰਾਤੀ[5]ਕਹੁ ਜੋਏ। ਅਧਿਕ ਤਿਹਾਵਲ ਕਰਿ ਮੰਗਵਾਯੋ।ਹਯ ਪਰ ਦੁੰਦਭਿ ਦੀਹ ਕਸਾਯੋ ॥ ੨ ॥ ਸ਼੍ਰੀ ਨਾਨਕ ਤੇ ਆਦਿਕ ਨਾਮ।ਲੈ ਅਰਦਾਸ* ਕਰੀ ਅਭਿਰਾਮ। ਪੁਨ ਧੌਂਸਾ ਧੁੰਕਾਰਨਿ ਕੀਨਾ।ਦੂਰ ਦੂਰ ਲਗਿ ਧੁਨਿ ਸੁਨਿ ਲੀਨਾ ॥੩॥ ਸਭਿ ਕੋ ਮਨੈ ਬਧਯੋ ਉਤਸਾਹੂ। ਪੁਰਿ ਨਰ ਅਨਿਕ ਆਇਗੇ ਪਾਹੂ। ਪੰਚਾਮ੍ਰਿਤ ਸਭਿ ਮਹਿਂ ਬਰਤਾਯੋ। ਗੁਰਨਿ ਸਰਾਹਿ ਸ੍ਵਾਦ ਸਭਿ ਪਾਯੋ ॥੪॥ ਸਭਿ ਸੁਭਟਨਿ ਤੁਮਾਰੀ ਨਿਜ ਕਰੇ। ਤਤ-ਛਿਨ ਜ਼ੀਨ ਤੁਰੰਗਨ ਪਰੇ। ਸ਼ਸਤ੍ਰ ਬਸਤ੍ਰ ਸ਼ੁਭ ਅੰਗ ਲਗਾਇ। ਉਤਸਾ-ਹਤਿ ਸਤਿਗੁਰ ਢਿਗ ਆਇ ॥ ੫ ॥ ਇਤਨੇ ਮਹਿਂ ਮਸੰਦ ਮਿਲ ਦੋਇ।ਸ਼ੁਭ ਗੁਜਰੀ ਕਹਿ ਭੇਜੇ ਸੋਇ। ਹਾਥ ਜੋਰਿ ਤਿਨ ਅਰਜ਼ ਗੁਜ਼ਾਰੀ। 'ਤੁਮ ਪ੍ਰਤਿ ਮਾਤਾ ਏਵ ਉਚਾਰੀ ॥ ੬ ॥—ਕਯੋਂ ਇਮ ਕਰਹੁ ਜਿ ਵਧਹਿ ਬਖੇਰਾ। ਨ੍ਰਿਪ

---

[1]ਪਹਾੜ। [2]ਉਥੋਂ ਤੀਕ ਚੱਲਾਂਗੇ ਸੈਰ ਕਰਦੇ। [3]ਸੁਣ ਕੇ ਕਿਵੇਂ ਕਹਿੰਦਾ ਹੈ (ਉਹ ਭੀਮਚੰਦ) ਸੋ ਪਤਾ ਲਗ ਜਾਏਗਾ। [4]ਸਵੇਰ। *ਪਾ:—ਕਰਿ ਦਾਸ।

ਕਹਿਲੂਰੀ ਬਲੀ ਬਡੇਰਾ। ਤਾਂਹਿ ਦੇਸ਼ ਦੁੰਦਭਿ ਬਜਵਾਵਹੁ। ਨਾਹਕ ਬੈਠੇ ਸਦਨ ਖਿਝਾਵਹੁ ॥੭॥ ਜੋ ਸ਼ਿਕਾਰ ਕੋ ਸ਼ੌਕ ਮਹਾਨਾ*। ਗਮਨਹੁ ਬਿਪਨ ਬਿਹੀਨ ਨਿਸ਼ਾਨਾ[1]*। ਮਨ ਭਾਵਨਿ ਬਿਚਰਹੁ ਹਰਖਾਵਹੁ*। ਨਿਸਾ ਪਰੇ ਆਨੰਦਪੁਰ ਆਵਹੁ*–[2] ॥੮॥ ਅਪਰ ਮਸੰਦ ਨਿਕਟਿ ਜੇ ਹੁਤੇ। ਸੁਨਿ ਕੈ ਸਕਲ ਮਾਤ ਕੇ ਮਤੇ[2]। ਕਹਿ ਕਹਿ ਪੁਸ਼ਟ ਬਨਾਇ ਸੁਨਾਵਹਿੰ। 'ਸੋ ਰਾਜੇ ਗਿਰਰਾਜ ਕਮਾਵੈਂ[a] ॥੯॥ ਮੇਲ ਤਿਨੋਂ ਸੰਗ ਆਛੋ ਅਹੈ।ਕਰਹੁ ਨ ਸੋ ਜਿਸ ਤੇ ਰਿਸ ਲਹੈਂ।ਕਿਮ ਸਮਤਾ ਤਿਨ ਕੀ ਹੁਇ ਆਵੈ ਲਰਨ ਮਰਨ ਇਕਠੇ ਹੁਇ ਜਾਵੈਂ ॥ ੧੦ ॥ ਬਾਰਿ ਬਾਰਿ ਮਾਤਾ ਬਰਜੰਤਿ। ਆਗੈ ਤੁਮ ਜਾਨਹੁ ਭਗਵੰਤ!'।ਸੁਨਿ ਕਲਗ਼ੀਧਰ ਕਹਯੋ ਤਿਨਹੁੰ ਕੋ। ਜਨਨੀ ਸੰਮਤ[3] ਬੈਨ-ਜਿਨਹੁੰ ਕੋ ॥੧੧॥ 'ਰਾਜ ਸਾਜ ਕੇ ਕਾਰਜ ਜੋਈ।ਕਰਿਬੇ ਜੰਗ ਆਦਿ ਹੈਂ ਤੋਈ।ਤਿਨਕੋ ਜਾਨਿ ਸਕਹਿ ਨਹਿੰ ਮਾਈ।ਕਜਾ ਗਿਰਪਤਿ ਜਿਨ ਤੇ ਡਰ-ਪਾਈ॥੧੨॥ਹਮ ਕੋ ਆਗਯਾ ਪੁਰਖ ਅਕਾਲ।ਬਿਗਰਹਿੰ ਰਿਪੁ ਰਣ ਕਰਹਿੰ ਬਿਸਾਲ।ਪੂਰਬ ਧਰਹਿੰ ਨ ਕਿਸ ਸੋਂ ਬੈਰ। ਹੈਕਾਰੀ ਕੋ ਕਬਹੁੰ ਨ ਖੈਰ[4]" ॥ ੧੩॥ਇਮ ਭਨਿਤੇ ਘੋਰਾ ਤਬਿ ਆਯੋ।ਬਲੀ ਚਪਲ ਨਟ ਜਿਮ ਦਰਸਾਯੋ। ਖੜਗ ਨਿਖੰਗ ਬੰਧਿ ਕਟ ਸੰਗ। ਕਰ ਧਰਿ ਧਨੁ ਗੋ ਨਿਕਟਿ ਤੁਰੰਗ ॥ ੧੪॥ ਪਗ ਰਕਾਬ ਦੈ,ਭੇ ਅਸਵਾਰ। ਗਹਿ ਕਰਿ ਬਾਗ ਗਮਨ ਇਛ ਧਾਰਿ। ਲਖਿ ਪ੍ਰਭੁ ਰੁਖ ਤਬਿ ਦੁੰਦਭਿ ਬਾਜਾ। ਦੁਹਰੀ ਚੋਬ ਮਨਹੁੰ ਘਨ ਗਾਜਾ॥ ੧੫ ॥ ਚਲੇ ਅਨੰਦਪੁਰਿ ਤੇ ਤਬਿ ਬਾਹਿਰ। ਕਰਹਿੰ ਬਿਲੋਕਨਿ ਨਰ ਗਨ ਜ਼ਾਹਿਰ। ਗਮਨੇ ਉੱਤਰ ਦਿਸ਼ਿ ਮੁਖ ਕਰਿਕੈ। ਸੁੰਦਰ ਸ਼ਗਨ ਦੇਖਿ ਮੁਦ ਭਰਿਕੈ ॥੧੬॥ ਚਢੀ ਬ੍ਰਿੰਦ ਸੈਨਾ ਚਲਿ ਪਾਛੇ। ਭਾ ਉਤਸਾਹ ਸੁਭਟ ਮਨ ਆਛੇ। ਚਪਲ ਚਲਾਕੀ ਚਲਤਿ ਤੁਰੰਗ। ਗਮਨਹਿੰ ਅੰਗ ਭਰੇ ਬਲ ਸੰਗ ॥੧੭॥ਸਨੇ ਸਨੇ ਕਾਨਨ ਮਹਿੰ ਗਏ। ਜਾਤਿ ਅਨਿਕ ਮ੍ਰਿਗ ਦੇਖਤਿ ਭਏ। ਤੀਰਨ ਸਾਥ ਕਿਤਿਕ ਤਹਿੰ ਮਾਰੇ। ਗੁਰ ਕਰ ਤੇ ਮਰਿ ਸੁਰਗ

---

[1]ਨਗਾਰੇ ਤੋਂ ਬਿਨਾਂ। [2]ਸਲਾਹਵਾਂ। [a]ਓਹ ਰਾਜੇ ਤਾਂ ਪਹਾੜਾਂ ਦਾ ਰਾਜ ਕਰਦੇ ਹਨ। [3]ਮਾਤਾ ਦੇ ਅਨੁਸਾਰੀ। [4]ਸੁਖ।

*ਛਾਪੇ ਦੇ ਨੁਸਖੇ ਵਿਚ ਇਨ੍ਹਾਂ ਚਾਰ ਤੁਕਾਂ ਦੀ ਥਾਵੇਂ ਏਥੇ ਚਾਰ ਤੁਕਾਂ ਹੋਰਵੇਂ ਹਨ ਜੋ ਕੁਥਾਂ ਪਈਆਂ ਹਨ। ਏਹ ਤੁਕਾਂ ਲਿਖਤੀ ਨੁਸਖਿਆਂ ਵਿਚ ਨਹੀਂ ਮਿਲੀਆਂ। ਤੁਕਾਂ ਏਹ ਹਨ:–'ਸੁਨਿ ਗੁਰ ਹਸ ਅਖੇਰ ਕੋ ਚਵੇ। ਸੰਗੀ ਸੰਗ ਅਨਦ ਮਨ ਬਢੇ। ਐਸੇ ਦਿਨਪ੍ਰਤਿ ਫਹਿਰ ਮਿਧਾਵੈਂ। ਨਿਸਾ ਪਰੇ ਆਨੰਦ ਪੁਰਿ ਆਵੈਂ। ਜਾਪਦਾ ਹੈ ਕਿਸੇ ਨੇ ਅਰਥ ਪ੍ਰਸੰਗਲੀ ਨਾਂ ਸਮਝ ਕੇ ਪਾਈਆਂ ਹਨ।

ਸਿਧਾਰੇ ॥੧੮॥ ਕਿਤਿਕ ਤੁਫੈਗਨਿ ਸੈਗ ਸੈਘਾਰੇ। ਖੋਜਹਿੰ ਸੁਭਟ ਧਵਾਇੰ ਅਗਾਰੇ। ਅਨਿਕ ਝੈਖਾਰ* ਸਸੇ ਤਹਿੰ ਗੋਰੇ। ਬਾਵਰ ਸਹਿਤ[1] ਬਾਂਧ ਕਰਿ ਘੋਰੇ॥੧੯॥ਇਮ ਬਿਲਾਸ ਬਨ ਮਹਿੰ ਬਡ ਕਰਿਤੇ। ਜਾਤਿ ਬ੍ਰਿਛਨ ਕੇ ਪੁੰਜ ਨਿਹਰਿਤੇ। ਸਨੈ ਸਨੈ ਪਹੁੰਚੇ ਤਹਿੰ ਜਾਈ। ਕਿਤਿਕ ਦੂਰ ਰਹਿਗੋ ਗਿਰਰਾਈ॥੨੦॥ਦੁੰਦਭਿ ਨਾਮ ਗੁਰੂ ਤਬਿ ਰਾਖਾ।ਸਭਿ ਕੇ ਸੁਨਤਨੋਂ ਊਚੇ ਭਾਖਾ। [ੳ]ਗੁਰ ਘਰ ਕੋ ਰਣਜੀਤ ਨਗਾਰਾ। ਦੁਹਰੀ ਚੋਬ ਦੇਹੁ ਬਲਧਾਰਾ ॥ ੨੧ ॥ ਸੁਨਹਿੰ ਦੂਰ ਲਗਿ ਜ਼ਾਹਿਰ ਹੋਵੈ।ਦੇਸ਼ ਨਿਕਟਿਕੋ ਲਖਿਲਖਿ ਜੋਵੈਂ[2]।ਸੁਨਿ ਨਗਾਰਚੀ ਗੁਰ ਬਚ ਜਬੈ। ਬਲ ਤੇ ਕਰਨੋ ਬਜਾਵਨਿ ਤਬੈ॥੨੨॥ ਦੁਹਰੀ ਚੋਬ ਪਰੀ ਧੁਨਿ ਐਸੇ। ਸਾਗਰ ਸ਼ਬਦ ਦੂਰ ਹੈ ਜੈਸੇ। ਸਪਤ ਸੈਲ ਧਾਰਾ ਥਰਹਰੀ[3]। ਔਚਕ ਸਭਿ ਕੇ ਸ਼ੂਤ ਧੁਨਿ ਪਰੀ ॥ ੨੩ ॥ ਚਹੁੰ ਦਿਸ਼ਿ ਗਰਜੇ ਤਬਹਿ ਪਹਾਰਾ । ਨਾਦਤਿ[4] ਬ੍ਰਿੰਦ ਕੰਦਰਾ ਭਾਰਾ[5]। ਬਨ ਮਹਿੰ ਸ਼ਬਦ ਪਸਰ ਬਡ ਗਯੋ । ਸੁਨਤਿ ਅਚੰਭਾ ਸਭਿ ਕੇ ਭਯੋ॥੨੪॥ਸਤਿਗੁਰ ਸ਼ਕਤਿ ਭਈ ਤਬਿ ਐਸੇ। ਧੁਨਿ ਦੁੰਦਭਿ ਤੇ ਅਚਰਜ ਜੈਸੇ। ਭੀਮਚੰਦ ਨ੍ਰਿਪ ਸਭਾ ਲਗਾਈ।ਤਿਸ ਕੇ ਕਾਨ ਪਰੀ ਧੁਨਿ ਜਾਈ॥੨੫॥ ਦਲਕਯੋ[6] ਰਿਦਾ ਬਾਤ ਸਭਿ ਛੋਰੀ।ਲਗਯੋ ਸੁਨਨਿ ਸ਼ੂਤ ਕਰਿ ਤਿਸ ਓਰੀ। ਦੁਹਰੀ ਚੋਬ ਪਰੀ ਜਬ ਗਾਢੇ। ਸੁਨਿ ਸੁਨਿ ਸਭਿ ਮਨ ਸ਼ੰਕਾ ਬਾਢੇ॥ ੨੬ ॥ ਮਹਿਪਾਲਿਕ ਢਿਗ ਸਚਿਵ ਨਿਹਾਰਾ । ਹਿਤ ਬੂਝਨਿ ਕੋ ਤਬਹਿ ਉਚਾਰਾ । [ੲ]ਧੁਨਿ ਗੰਭੀਰ ਦਮਾਮੈਂ ਉਠੈ।ਕਿਸ ਕੋ ਇਹ ਬਾਜਤਿ ਅਬਕਠੈ[7]॥੨੭॥ਕਿਸੀ ਗਿਰੇਸ਼ੁਰ ਕੋ ਅਸ ਨਾਂਹੀ । ਨਾਦਤਿ ਨਵੇਂ ਲਖੋ ਮਨ ਮਾਂਹੀ।ਇਮ ਧੁਨਿ ਸੁਨੀ ਨ ਆਨ ਨਗਾਰੇ। ਬਜਤਿ ਦੂਰ ਜਨੁ ਨਿਕਟ ਬਿਚਾਰੇ[8]॥੨੮॥ਸੁਨਿ ਅਮਾਤ[9] ਤਬਿ ਸਰਬ ਬ੍ਰਿਤਾਂਤ। ਭਨਤਿ ਭਯੋ ਸਭਿ ਮਹਿੰ ਬੱਖਯਾਤ। [ੳ]ਮਹਾਂਰਾਜ! ਮੈਂ ਸੁਨੀ ਸੁ ਗਾਥਾ । ਕਰੌਂ ਉਚਾਰਨਿ ਰਾਵਰਿ ਸਾਥਾ ॥੨੯॥ਸ਼੍ਰੀ ਨਾਨਕ ਜਗ

[1]ਜਾਲਾਂ ਯਾ ਫਾਹੀਆਂ ਨਾਲ। [2]ਨੇੜੇ ਦੇ ਦੇਸ਼ ਜਾਣ ਜਾਣਕੇ ਤੱਕਣ। [3]ਕੰਬ ਗਈਆਂ। [4]ਗੂੰਜ ਉਠੀਆਂ। [5]ਭਾਰੀ ਕੰਦਰਾਂ। [6]ਕੰਬਿਆ। [7]ਸਾਹਮਣੇ ਪਾਸਿਓਂ ਕਿਸਦਾ ਇਹ ਦਮਾਮਾ ਹੁਣ ਵੱਜ ਰਿਹਾ ਹੈ ਜਿਸ ਦੀ ਧੁਨ ਗੰਭੀਰ ਉਠ ਰਹੀ ਹੈ [ਸੰਸ:, ਅਵਕਟ=ਸਾਹਮਣਾ ਪਾਸਾ]। (ਅ) ਨਗਾਰਾ। [ਪੁਰਾਣੇ ਸਮੇਂ ਕਾਠ ਦਾ ਦੌਰ ਬਣਾ ਕੇ ਉਸ ਨੂੰ ਚਮੜਾ ਮੜ੍ਹਕੇ ਵਜਾਉਂਦੇ ਸਨ, ਕਠ ਯਾ ਕਾਖ੍ਹ ਨਾਮ ਉਸ ਦਾ ਹੁੰਦਾ ਸੀ, ਲੋਹੇ ਦੇ ਦੌਰ ਬਣਾਕੇ ਮੜ੍ਹਨੇ ਮਗਰੋਂ ਟੁਰੇ ਹਨ]। [8]ਵਜਦਾ ਦੂਰ ਹੈ ਜਾਣੋ ਨੇੜੇ ਹੀ (ਵਜਦਾ) ਵਿਚਾਰੀਦਾ ਹੈ। [9]ਮੰਤ੍ਰੀ। *ਪਾ:—ਸੈਘਾਰ।

ਗੁਰ ਜਥਿ ਬਿਦਤੋ।ਜਿਨ ਕੋ ਜਸੁ ਸੁਨਯਿਤਿ ਜਿਤ ਕਿਤਤੋ।ਸੋਗਾਦੀ ਥਿਰ ਭੀ ਬਿਧਿ ਨੀਕਾ।ਬੈਠਨੋ ਸ਼੍ਰੀ ਸੋਢੀ ਕੁਲਟੀਕਾ।੩੦।ਸ਼੍ਰੀ ਹਰਿਗੋਬਿੰਦ ਜੋਧਾ ਬਲੀ। ਲਰਨੋ ਸ਼ਾਹੁ ਸੋਂ ਜੈ ਕਰਿ ਭਲੀ। ਕੋਤਿਕ ਸੂਬੇ ਸੈਨ ਸਮੇਤੋ।ਸ਼ਸਤ੍ਰ ਸਾਥ ਰਾਖੇ ਰਣਖੇਤ ॥੩੧॥ ਬੀਰ ਬਹਾਦੁਰ ਬਿਦਤਨੋ ਘਨੋ। ਕਦ ਦੀਰਘ ਦ੍ਵਾਪੁਰ ਤਨ ਮਨੋ[1]। ਅਥਿ ਗਾਦੀ ਪਰ ਤਿਨ ਕੋ ਪੋਤਾ।ਆਦਿ ਬੀਰਤਾਗੁਨ ਗਨ ਪੋਤਾ[2] ॥ ੩੨॥ ਗੁਰੂ ਗੁਵਿੰਦ ਰਾਇ ਤਿਨ ਨਾਮੂ। ਕਹਨੋ ਨ ਜਾਇ, ਜਥਾ ਸ਼ੁਭ ਰਾਮੂ[3]। ਅਲਪ ਬੈਸ ਬਰ ਅੰਗ ਕਿਸ਼ੋਰ। ਸੁਨੀ ਸ਼ਾਹਦੀ ਤਨ ਬਹੁ ਜ਼ੋਰ ॥ ੩੪ ॥ ਅਤਿ ਉਤਸਾਹ ਸ਼ਸਤ੍ਰ ਅੱਭਯਾਸੀ। ਸੈਗਤਿ ਆਇ ਹਜ਼ਾਰਹੁ ਪਾਸੀ।ਕਰਤਿ ਬਾਤ ਨਰ ਸੁਨੈ ਘਨੇਰੋ।ਤੀਰਨਿ ਬਿੱਦਯਾ ਨਿਪੁਨ ਬਡੇਰੋ॥੩੫॥ ਧਨੁਖ ਕਠੋਰ ਹਾਥ ਅਸ ਰਾਖਹਿੰ। ਨਹਿ ਦੁਤੀਓ ਕਰਖਣ ਅਭਿਲਾਖਹਿ[4]। ਸੈਗ ਸੁਭਟ ਆਰੂਢਤਿ ਬ੍ਰਿੰਦ। ਕਰਹਿੰ ਬਾਸ ਕੋ ਪੁਰੀ ਅਨੰਦ॥੩੫॥ਇਨ ਕੋ ਪਿਤ ਸ਼੍ਰੀ ਤੇਗ਼ ਬਹਾਦਰ। ਜ਼ਰ ਖਰੀਦ ਲੇ ਅਵਨੀ ਖਾਦਰ[5]। ਨਰਨਿ ਬਟੋਰਤਿ ਨਗਰ ਬਸਾਯੋ।ਨੇਤ੍ਰ ਤੁੰਗ ਕੇ ਤਰ ਦਰਸਾਯੋ ॥੩੬॥ ਤਿਸ ਮਹਿੰ ਬਸਹਿ ਤਿਨਹੁੰ ਕੋ ਨੰਦਨ । ਲਾਖਹੁੰ ਨਰ ਕਰਤੇ ਪਗ ਬੰਦਨ । ਸੋ ਅਖੇਰ ਕਰਿਬੋ ਇਤ ਆਵੈ।ਹਤਨਿ ਮ੍ਰਿਗਨ ਗਨ ਪੁਨਿ ਪੁਰਿ ਜਾਵੈ॥੩੭॥ਆਜ ਮਨੁਜ ਇਕ ਉਤ ਤੇ ਆਯੋ।ਤਿਨ ਪ੍ਰਸੰਗ ਕਹਿ ਸਕਲ ਸੁਨਾਯੋ।–ਦੁੰਦਭਿ ਦੀਰਘ ਤਯਾਰ ਕਰਾਇਵ । ਜਾਨੀ ਪਰੈ ਸੁ ਚਢਿ ਕਰਿ ਆਇਵ ॥ ੩੮ ॥ ਇਤ ਦਿਸ਼ਿ ਦੁੰਦਭਿ ਅਪਰ ਨ ਕੋਈ। ਜੋ ਬਜਾਇ ਬਿਚਰਹਿ ਢਿਗ ਹੋਈ। ਕਰਾਮਾਤ ਸਾਹਿਬ ਗੁਰਗਾਦੀ। ਪਤਿਸ਼ਾਹਨ ਕੇ ਸਾਥ ਬਿਬਾਦੀ[6]॥੩੯॥ਜਨਮ ਭਯੋ ਪੂਰਬ ਕੇ ਦੇਸ਼। ਪ੍ਰਤਿਪਾਰਨ ਜਥਿ ਭਏ ਵਿਸ਼ੇਸ਼। ਪਿਤ ਕੇ ਪੁਰਿ ਮੈਂ ਆਇ ਬਿਰਾਜੇ। ਦਰਸ਼ਨ ਕਰਿਬੋ ਪਹੁੰਚਹਿੰ ਰਾਜੇ ॥ ੪੦ ॥ ਸੁਨਨੋ ਅਸਾਮ ਦੇਸ਼ ਤੇ ਆਯੋ। ਮਹਿਪਤਿ ਅਜਬ ਅਕੋਰਨ ਲਯਾਯੋ। ਸ਼ਸਤ੍ਰ ਪੰਚਕਲ, ਚਾਰੁ ਮਤੰਗ। ਦਰਬ ਬ੍ਰਿੰਦ ਜੁਤਿ ਪੰਚ ਤੁਰੰਗ ॥੪੧॥ ਇਤੀ ਦੂਰ ਤੇ ਦਰਸ਼ਨ ਹੋਤੁ । ਰਾਵ ਰੰਕ ਤਜਿ ਆਇੰ ਨਿਕੇਤ।

---

[1]ਦੁਆਪੁਰ ਯੁਗ ਦੇ ਸਰੀਰਾਂ ਵਾਂਙ । [2]ਗੁਣਾਂ ਦਾ ਭੰਡਾਰ । [3]ਰਾਮਚੰਦਰ । [4](ਕੋਈ) ਦੂਸਰਾ ਖਿੱਚਣਾ ਦੀ ਚਾਹ ਨਹੀਂ ਰੱਖ ਸਕਦਾ । [5]ਤਰਾਈ ਦੀ ਭੋਂ (ਭਾਵ ਦੂਨ ਵਿਚ ਤੋਂ ਹੈ) [ਸੰਸ:, ਖਾਦਰ=ਪਹਾੜਾਂ ਤੋਂ ਹੇਠਾਂ ਨੀਵੀਂ ਥਾਂ ਯਾ ਨਦੀਆਂ ਦੇ ਕਿਨਾਰੇ ਦੀ ਭੋਂ] । [6]ਝਗੜਾ ਹੈ ।

ਰਾਵਰ ਕੋ ਸਮੀਪ ਇਹ ਰਹੈਂ। ਜਿਨਹੁੰ ਮਹਾਤਮ ਦੁਰਲਭ ਅਹੈ ॥ ੪੨ ॥ ਕਸੋਂ ਨ ਮਿਲਾਪ ਆਪ ਚਿਤ ਚਹੀਅਹਿ। ਦੀਰਘ ਦੁਲਭ ਵਸਤੁ ਢਿਗ ਲਹੀਅਹਿ।ਅਧਿਕ ਤਰੀਫ ਕਰਤਿ ਨਰਸੁਨੇ।ਤਨਧਰਿ ਰਾਮਕ੍ਰਿਸ਼ਨ ਇਹ ਬਨੇ ॥੪੩॥ ਅਤਿ ਸੁੰਦਰ, ਦੁਤਿ ਸਦਨ ਬਦਨ ਬਰ[1]। ਦਲ ਅਰਵਿੰਦਨ ਦ੍ਰਿਗ ਦ੍ਵੈ ਮੁਦਕਰਿ[2]।ਇਕਤੋਂ ਗੁਰੂ ਪੂਜਿਬੋ ਥਾਨ।ਦੁਤੀਏ ਦਲਜੁਤਿ ਬਲੀ ਮਹਾਨ ॥ ੪੪ ॥ ਕਰਹੁ ਸੰਧਿ[3] ਬਨਿ ਹੈ ਸੁਖਦਾਏ। ਸਰਹਿ ਕਾਜ ਜਬਹੁੰ ਬਨਿ ਜਾਏ'।ਸੁਨਿ ਮੰਤ੍ਰੀ ਤੇ ਮਸਲਤ ਨੀਕੀ।ਭੀਮਚੰਦ ਉਪਜੀ ਰੁਚਿ ਜੀ ਕੀ* ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਦੁੰਦਭਿ ਬਜਾਵਨਿ' ਪ੍ਰਸੰਗ ਬਰਨਨੰ ਨਾਮ ਖਸ਼ਟ ਬਿੰਸਤੀ ਅੰਸ਼ ॥ ੨੬ ॥

੨੭. [ਭੀਮਚੰਦ ਦਾ ਵਜ਼ੀਰ ਆਯਾ]।

ਦੋਹਰਾ ॥ ਭੀਮਚੰਦ ਕਹਿਲੂਰੀਆ ਸੈਲ ਨਰਿੰਦ ਬਿਲੰਦ[4]। ਸੁਨਿ ਸਤਿਗੁਰ ਕੋ ਸੁਜਸੁ ਕੋ ਰਿਦੇ ਬਿਸਾਲ ਅਨੰਦ† ॥੧॥ ਚੌਪਈ ॥ ਸਚਿਵਨ ਸੰਗ ਮੰਤ੍ਰ ਪੁਨ ਕਰਸੋ। ਸੰਧਿ ਬਿਖੇ ਗੁਨ ਬ੍ਰਿੰਦ ਬਿਚਰਸੋ। 'ਸੁਨਹੁ ਵਜ਼ੀਰ! ਪ੍ਰਥਮ ਤਹਿੰ ਜਈਐ। ਭੇਤ ਸਕਲ ਬਾਤਨਿ ਤੇ ਪਈਐ ॥ ੨ ॥ ਹਮ ਕੰਨੈ[5] ਕਹੁ ਟੈਕਨ ਮਾਥਾ। ਪੁਨ ਗੁਰ ਸਾਥ ਮੇਲ ਕੀ ਗਾਥਾ।–ਅਪਰ ਨਰੇਸ਼ਨ ਸਮ[6]

---

[1]ਸ੍ਰੇਸ਼ਟ ਮੁਖੜਾ ਸੁੰਦਰਤਾ ਦਾ ਘਰ ਹੈ। [2]ਦੋਵੇਂ ਨੈਣ ਕਮਲ ਪਤੀਆਂ (ਵਾਂਙ) ਪ੍ਰਸੰਨਤਾ ਦੇਣ ਵਾਲੇ ਹਨ। [3]ਮੇਲ। [4]ਪਹਾੜੀ ਰਾਜਿਆਂ ਵਿੱਚੋਂ ਵਡਾ (ਰਾਜਾ।[5]ਸਾਡੀ ਤਰਫੋਂ।[6](ਤੇ ਹੋਰ ਇਹ ਗਲਾਂ ਜਣਾਓ ਕਿ) ਅਸੀਂ ਹੋਰ ਰਾਜਿਆਂ ਵਾਂਙੂ ਨਹੀਂ।

*ਅਸਲ ਗਲ ਇਹ ਜਾਪਦੀ ਹੈ ਕਿ ਔਰੰਗਜ਼ੇਬ ਨੇ ਗੁਰੂ ਜੀ ਦੀ ਜੰਗੀ ਜੀਵਨ ਦੀ ਗਾਥਾ ਸੁਣਕੇ ਸੰਸਾ ਖਾਧਾ ਤੇ ਸ਼੍ਰੀ ਗੁਰੂ ਹਰਿਗੋਬਿੰਦ ਜੀ ਦੇ ਜੰਗ ਚੇਤੇ ਕਰਕੇ ਤੇ ਆਪਣੀ ਕਰਤੂਤ–ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦ ਬਨਾਉਣ–ਦਾ ਤੋਖਲਾ ਖਾ ਕੇ ਇਸ ਉੱਗਦੀ ਤਾਕਤ ਨੂੰ ਨਪਿੱਤ ਦੇਣ ਦੀ ਸੋਚ ਕੇ ਭੀਮਚੰਦ ਨੂੰ,ਜੋ ਉਸ ਦਾ ਟਕੋ ਭਰਨ ਵਾਲਾ ਸੀ, ਇਸ਼ਾਰਾ ਕੀਤਾ ਹੈ ਕਿ ਇਸ ਉੱਗਮਦੀ ਤਾਕਤ ਨੂੰ ਦਬਾ ਦੇਵੇ ਜੋ ਉਸ ਨੂੰ ਆਪਣੇ ਉਤੇ ਹੋਰ ਮੁਕਾਲਕ ਲੈਣੇ ਨਾ ਪਵੇ। ਸੰਸੇ ਚਿਤ ਵਾਲੇ ਔਰੰਗੇ ਨੂੰ ਖਤਰਾ ਰਹਿੰਦਾ ਸੀ ਹਰਿਕ ਤੋਂ, ਸੋ ਸੋਚਦਾ ਸੀ ਕਿ ਗੁਰੂ ਜੀ ਦੀ ਤਾਕਤ ਜੇ ਵਧ ਗਈ ਤਾਂ ਕਠਨਾਈ ਪੈਸੀ। ਰਾਜੇ ਦਾ ਵਜ਼ੀਰ ਦਾਨਾ ਸੀ ਉਹ ਚਾਹੁੰਦਾ ਸੀ ਕਿ ਸੰਧਿ ਹੋ ਜਾਏ ਤੇ ਗੁਰੂ ਨਾਲ ਜੰਗ ਨਾ ਹੋਵੇ ਤੇ ਔਰੰਗੇ ਨੂੰ ਸੁਲਹ ਹੋਈ ਤੇ ਗੁਰੂ ਜੀ ਨੂੰ ਆਪਣੇ ਵੱਸ ਕਰ ਲੈਣ ਦੇ ਬਹਾਨੇ ਥਥਾ ਮੰਮਾ ਕਰ ਛੱਡਾਂਗੇ।

ਇਹ ਗਲ ਕਵਿ ਜੀ ਨੂੰ ਬੀ ਪਤਾ ਲੱਗੀ ਜਾਪਦੀ ਹੈ ਕਿਉਂਕਿ ਇਹ ਗਲ ਉਹਨਾਂ ਦੀ ਕਵਿਤਾ ਵਿਚ ਕਿਤੇ ਕਿਤੇ ਝਲਕ ਮਾਰਦੀ ਹੈ, ਯਥਾ ਦੇਖੋ ਏਸੇ ਰੁਤ ਦਾ ੩੪ ਅੰਸੂ ਤੇ ਅੰਕ ੧੭, ੧੮, ੧੯। ਪੁਨਾ:–ਹਮ ਸੋਂ ਬੈਰ ਬੈਰ ਹੀ ਅਹੈ ॥ ਸੋ ਬਿਰੋਧ ਦਿੱਲੀ ਸਨ ਕਹੈ ॥ [ਰੁਤ ੬ ਅੰਸੂ ੬ ਅੰਕ ੪੪]। †ਪਾ:–ਅਨੰਦ ਅਮੰਦ।

ਹਮ ਨਾਂਹੀ। ਸਦਾ ਬਾਸ ਬਾਸਹਿਂ ਪੁਰਿ ਪਾਹੀ[੧]॥ ੩ ॥ ਅਨਿਕ ਬਿਧਿਨਿ ਕੋ ਰਾਜਨਿ ਕਾਜ।ਪਰਹਿਂ ਆਨ ਜੁਤਿ ਚਮੂੰ ਸਮਾਜ।ਸੰਧਿ ਕਰੇ ਸੁਧਰਹਿਂ[੨]ਦੁਹੂੰ ਓਰ। ਘਾਲ ਸਕਹਿ ਨਹਿਂ ਸ਼ੱਤ੍ਰੁ ਜ਼ੋਰ ॥ ੪ ॥ ਸਭਿ ਹੀ ਰੀਤਿ ਹੋਇ ਹਮ ਆਛੇ। ਬਨਹਿਂ ਸਹਾਇਕ ਜਬੈਹੂੰ ਬਾਛੇ--।ਜੇ ਸਨਮਾਨਹਿਂ ਮੋਹਿ ਮਿਲਾਪ। ਪਹੁੰਚ ਆਪ ਕੀ ਲੀਜੈ ਥਾਪਿ[੩] ॥੫॥ ਅਪਨੋ ਓਜ ਪ੍ਰਤਾਪ ਦਿਖਾਵਹੁ। ਨ੍ਰਿਪ ਸਭਿ ਤੇ ਬਡਿਆਇ ਬਤਾਵਹੁ[੪]। ਇੱਤਯਾਦਿਕ ਕਹਿ ਅਨਿਕ ਪੁਕਾਰੀ। ਪਠਯੋ ਵਜ਼ੀਰ ਗਿਰੇਸ਼ ਹੰਕਾਰੀ ॥ ੬ ॥ ਮਾਨਵ ਬ੍ਰਿੰਦ ਸੰਗ ਕਰਿ ਦੀਨੋ। ਰਜਤ ਲਸ਼ਟਕਾ ਕਰ ਗਹਿ ਲੀਨੋ। ਗਮਨਯੋ ਚਢਿ ਸੁੰਦਰ ਝੰਪਾਨ[੫]। ਚਲੇ ਢਲੈਤ ਸ਼ਸਤ੍ਰ ਧਰਿ ਪਾਨ ॥ ੭ ॥ ਉਤ ਪ੍ਰਸੰਗ ਨ੍ਰਿਪ ਕੋ ਤਿਸ ਬੇਰਾ। ਇਤ ਸਤਿਗੁਰ ਬਹੁ ਖੇਲ ਅਖੇਰਾ।ਹਟੇ ਬਜਤ ਰਣਜੀਤ ਨਗਾਰਾ।ਦੁਗਨ ਬੀਰਰਸ ਸੁਭਟਨਿ ਧਾਰਾ॥੮॥ਦਿਨ ਪ੍ਰਤਿ ਅਧਿਕ ਪ੍ਰਤਾਪ ਸਮਾਜਾ। ਜਿਸ ਪੁਕਾਰ ਹੁਇ ਕੋ ਬਡ ਰਾਜਾ। ਸ਼ਸਤ੍ਰ ਪ੍ਰਹਾਰਨਿ ਬਾਤਨ ਕਰਤੇ। ਚਲਤਿ ਸਮੁਖ ਪੁਰਿ ਅਨੰਦ ਨਿਹਰਿਤੇ ॥੯॥ ਸ਼ਿਕਰੇ, ਬਾਜ਼, ਸ੍ਵਾਨ ਸਮੁਦਾਇ।ਮੀਰ ਸ਼ਿਕਾਰ[੬] ਧਾਇ ਅਗਵਾਇ। ਉਡਤਿ ਧੂਰ ਛਾਦਯੋ ਅਸਮਾਨ। ਆਨਿ ਪਹੂਚੇ ਕ੍ਰਿਪਾਨਿਧਾਨ ॥੧੦॥ ਸੁਨਿ ਦੁੰਦਭਿ ਧੁਨਿ ਨਰ ਗਨ ਨਾਰੀ। ਹਿਤ ਦੇਖਨਿ ਕੋ ਨਿਕਸਿ ਅਗਾਰੀ। ਬੀਚ ਦਰੀਚੀ[੭] ਕੋ ਥਿਰ ਦ੍ਵਾਰੇ[੮]। ਉਦਤਿ ਮੁਦਤਿ ਜਨੁ ਬਧਤਿ ਨਿਹਾਰੇ[੯] ॥੧੧॥ ਸੰਧਯਾ ਸਮੈ ਪ੍ਰਵੇਸ਼ੇ ਆਇ। ਉਤਰੇ ਸਤਿਗੁਰ ਹਰਖ ਉਪਾਇ। ਖਾਨ ਪਾਨ ਕਰਿ ਸੁਖ ਸੋਂ ਸੋਏ। ਨਿਜ ਨਿਜ ਸਦਨ ਥਿਰੇ ਸਭਿ ਕੋਏ॥ ੧੨ ॥ ਜਾਮ ਜਾਮਨੀ ਜਬਹੁ ਨਿਹਾਰੇ। ਨੌਬਤ ਬਜਨ ਲਗੀ ਗੁਰਦ੍ਵਾਰੇ। ਸੁਨਤਿ ਰਬਾਬੀ ਚਲਿ ਕਰਿ ਆਏ। ਆਸਾਵਾਰ ਰਾਗ ਜੁਤਿ ਗਾਏ॥੧੩॥ ਸਿਖ ਸੰਗਤਿ ਜਹਿਂ ਕਹਿਂ ਗਨ ਜਾਗੇ। ਗੁਰਬਾਣੀ ਕੋ ਪਢਿਬੇ ਲਾਗੇ। ਜਿਤ ਕਿਤ ਭਜਨ ਹੋਤਿ ਜੈਕਾਰ। ਮਨਹੁ ਬਿਸ਼ਨੁ ਗਨ ਸੁਰਨਿ ਮਝਾਰ[੧੦]॥੧੪॥ਸੌਚ ਸ਼ਨਾਨ ਠਾਨਿ ਗੋਸਾਈਂ।ਆਸਨ

---

[੧](ਅਸੀਂ) (ਆਪਦੇ) ਨਗਰ ਦੇ ਪਾਸ ਹੀ ਸਦਾ ਵੱਸਣ ਵਾਲੇ ਹਾਂ। [੨]ਸੁਧਰਨਗੇ। [੩]ਮੇਰੇ ਮਿਲਾਪ ਦਾ ਸਤਿਕਾਰ ਕਰਨ ਤਾਂ ਸਾਡੀ ਪਹੁੰਚ ਥਾਪ ਲਵੀਂ (ਕਿ ਆਪਾਂ ਕਿਸ ਦਿਨ ਪਹੁੰਚਣਾ ਹੈ) (ਅ) ਪਹੁੰਚ ਕੇ ਆਪ ਦੀ ਥਾਪੀ ਲਵਾਂਗੇ। [੫]ਪਹਾੜੀ ਪਾਲਕੀ। [੬]ਸ਼ਿਕਾਰ ਦੇ ਪ੍ਰਬੰਧ ਦਾ ਸਰਦਾਰ। [੭]ਬਾਰੀਆਂ ਵਿਚ। [੮]ਬੂਹਿਆਂ ਅਗੇ। [੯]ਭਾਵ ਲੋਕੀਂ ਖੁਸ਼ੀ ਨਾਲ ਉੱਚੇ ਹੋ ਹੋਕੇ (ਇਕ ਦੂਜੇ ਤੋਂ ਅੱਗੇ) ਵਧ ਵਧ ਨੇ ਤਕਦੇ ਹਨ। [੧੦]ਸਮੂਹ ਦੇਵਤਿਆਂ ਵਿਚ।

ਥਿਰੇ ਸਮਾਧਿ ਲਗਾਈ। ਅਰਣੋਦੈ ਲਖਿ ਕਰਿ ਭੁਨਸਾਰੇ[1]। ਭਾਟ ਪੌਰ ਕੇ ਥਿਰੇ ਅਗਾਰੇ ॥ ੧੫ ॥ ਗੁਰ ਕੋ ਸੁਜਸੁ ਕਬਿੱਤ ਬਨਾਏ। ਊਚੇ ਅਧਿਕ ਉਚਾਰਿ ਸੁਨਾਏ। ਖਰੋ ਨਕੀਬ ਪੁਕਾਰਿ ਅਵਾਜੋ। 'ਮਹਾਰਾਜ ਰਾਜਨ ਪਤਿ ਰਾਜੋ!॥੧੬॥ਪੂਰਨ ਗੁਰ ਸਾਹਿਬ ਅਵਤਾਰੀ ! ਜਿਨਕੋ ਨਿਵਹਿ ਤ੍ਰਿਲੋਕੀ ਸਾਰੀ[2]। ਘਰਿਆਵਲ ਬਾਜਤਿ ਠਨਕਾਰਾ[3] । ਗਰਜ ਉਠਜੋ ਰਣਜੀਤ ਨਗਾਰਾ॥੧੭॥ ਇਮ ਬਹੁ ਥਾਨ ਕੁਲਾਹਲ ਹੋਵਾ। ਸੂਰਜ ਉਦੈ ਭਯੋ ਸਭਿ ਜੋਵਾ। ਸਤਿਗੁਰ ਬਸਤ੍ਰ ਸ਼ਸਤ੍ਰ ਤਨ ਧਾਰੇ। ਸਾਵਧਾਨ ਬਨਿ ਨਿਕਸੇ ਦ੍ਵਾਰੇ ॥ ੧੮ ॥ ਸਭਾ ਸਦਨ ਮਹਿੰ ਪਹੁੰਚੇ ਜਾਇ। ਝੂਲਤਿ ਕਲਗੀ ਅਨੰਦ ਵਧਾਇ।ਫਰਸ਼ ਮਖਮਲੀ ਪਰ ਸਿੰਘਾਸਨ। ਬੈਠੇ ਗੁਰੂ ਸ਼ੁਭਤਿ ਸ਼ੁਭ ਆਸਨ ॥ ੧੯ ॥ ਪਾਂਚਹੁੰ ਭ੍ਰਾਤਾ ਬੀਰ ਬਿਲੰਦ। ਬ੍ਰਿੰਦ ਮਸੰਦ ਬੰਦ ਕਰ ਬੰਦਿ[4]। ਮਾਤੁਲ ਪੁਨ ਕ੍ਰਿਪਾਲ ਕਰਿ ਬੰਦਨ।ਸੂਰਜਮਲ ਕੇ ਨੰਦਨ ਨੰਦਨ[5]॥੨੦॥ ਇੱਤਮਾਦਿਕ ਸਭਿ ਸਭਾ ਪ੍ਰਵਾਰਤਿ।ਮਨਹੁੰ ਚੰਦ ਉਡਗਨਿ ਦੁਤਿ ਧਾਰਤਿ। ਚਮਕਤਿ ਚਾਮਰ ਚਾਰੁ ਢੁਰੰਤਿ। ਜਨੁ ਰਵਿ ਕਿਰਨ ਨਿਕਰ ਨਿਯਰੰਤਿ[6]। ॥ ੨੧ ॥ ਕੰਚਨ ਰਜਤ ਛਰੀ ਕਰ ਧਰੇ। ਇਕ ਦਿਸ਼ਿ ਗੁਰ ਢਿਗ ਦੇਖਹਿੰ ਖਰੇ। ਦਰਸ਼ਨ ਕਾਂਖੀ ਦਿਨ ਪ੍ਰਤਿ ਆਵਹਿੰ। ਲਗਹਿ ਸਭਾ ਤਬਿ ਦੇਖਨਿ ਪਾਵਹਿੰ॥੨੨॥ਗੁਰ ਦਰਬਾਰ ਭਯੋ ਜਬਿ ਭਾਰੀ।ਅਨਿਕ ਅਕੋਰਹਿੰ ਅਰਪਿ ਅਗਾਰੀ । ਡੇਢ ਜਾਮ ਜਬਿ ਬੈਠਿ ਬਿਤਾਯੋ । ਦ੍ਵਾਰਪਾਲ ਤਬਿ ਅੰਤਰ ਆਯੋ ॥੨੩॥ ਹਾਥ ਜੋਰਿ ਕਰਿ ਅਰਜ਼ ਗੁਜ਼ਾਰੀ । 'ਚੋਬਦਾਰ ਇਕ ਪੌਰ ਅਗਾਰੀ[7]।–ਭੀਮਚੰਦ ਕੋ ਆਇ ਵਜ਼ੀਰ। ਮਿਲਨੋ ਚਹੈ ਰਾਵਰ ਕੇ ਤੀਰ–॥ ੨੪ ॥ ਤਿਹ ਸੁਧ ਕੋ ਸੋ ਚਲਿ ਕਰਿ ਆਯੋ[8]। ਸੁਨਿ ਕਲਗੀਧਰ ਬਚ ਫੁਰਮਾਯੋ । 'ਅਬਿ ਤਿਸ ਖਾਨ ਪਾਨ ਸੁਧਿ ਲੀਜੈ।ਆਛੇ ਥਾਨ ਸਿਵਰ ਕੋ ਦੀਜੈ ॥ ੨੫ ॥ ਪਿਛਲੇ ਪਹਿਰ ਸਮੀਪ ਬੁਲਾਵੈਂ । ਤਿਸ ਕੀ ਮਸਲਤ* ਸੁਨਹਿੰ ਸੁਨਾਵੈਂ[9] । ਇਮ ਕਰਿ ਹੁਕਮ ਉਠੇ ਗੋਸਾਈਂ।ਸੁੰਦਰ ਸਦਨ ਪ੍ਰਵੇਸ਼ੇ ਜਾਈ ॥ ੨੬ ॥ ਖਾਨ ਪਾਨ ਕਰਿ ਦਿਵਸ ਫਰਾਯਹੁ[10] । ਸੌਚ ਸ਼ਨਾਨ

[1]ਸਵੇਰੇ ਸੂਰਜ ਉਦੈ ਹੋਇਆ ਜਾਣਕੇ। [2]ਘੜਿਆਲਾਂ ਦੀ ਠਨਕਾਰ ਵਜਦੀ ਹੈ। [3]ਬੰਦਨਾਂ ਕਰਦੇ ਹਨ ਹੱਥ ਜੋੜਕੇ । [4]ਪੁੱਤ੍ਰ ਦੇ ਪੁੱਤ੍ਰ ਭਾਵ ਪੋਤ੍ਰੇ । [5]ਮਾਨੋ ਸੂਰਜ ਦੀਆਂ ਸਾਰੀਆਂ ਕਿਰਨਾਂ ਨੇੜੇ ਆ ਰਹੀਆਂ ਹਨ। [ਸੰਸ:, ਨਿਕਰ=ਸਮੂਹ] । [6]ਬੂਹੇ ਅੱਗੇ (ਖੜਾ ਹੈ ਤੇ ਦੱਸਦਾ ਹੈ ਕਿ''') । [7]ਉਸ ਵਜ਼ੀਰ ਦੀ ਸੁਧ (ਦੇਣ) ਉਹ (ਚੋਬਦਾਰ) ਚਲ ਕੇ ਆਇਆ ਹੈ। [8]ਦਿਨ ਢਲਿਆਂ। *ਪਾ:–ਮਿਸਲੈ ।

ਕਰਨਿ ਮਨ ਭਾਯਹੁ।ਜਾਮ ਦਿਵਸ ਬਾਕੀ ਜਬਿ ਰਹਨੋ। ਸੋ ਵਜ਼ੀਰ ਬੁਲਵਾਵਨਿ ਚਹਨੋ ॥੨੭॥ ਸਭਾ ਥਾਨ ਮਹਿ ਬੈਠਿ ਕ੍ਰਿਪਾਲਾ। ਥਿਰੇ ਆਇ ਸਭਿ ਆਦਿ ਕ੍ਰਿਪਾਲਾ। ਨੰਦ ਚੰਦ ਤੇ ਆਦਿ ਮਸੰਦ। ਲਾਗਨੋ ਗੁਰ ਦਰਬਾਰ ਬਿਲੰਦ।੨੮॥ਨਰ ਪਠਿ ਲਿਯੋ ਬੁਲਾਇ ਵਜ਼ੀਰ।ਕਰਿ ਬੰਦਨ ਬੈਠਨੋ ਪ੍ਰਭੁ ਤੀਰ।ਕਰ ਤੇ ਅਰਪਿ ਅਕੋਰ ਅਗਾਰੀ। ਨਮੋ ਨ੍ਰਿਪਤਿ[1] ਕਰਜੋਰਿ ਉਚਾਰੀ ॥ ੨੯ ॥ ਸਤਿਗੁਰ ਕੁਸ਼ਲ ਬੂਝਨਾ ਕੀਨੀ। ਨਿੰਮ੍ਰ ਹੋਇ ਤਿਨ ਸਭਿ ਕਹਿ ਦੀਨੀ। 'ਪ੍ਰਭੁ ਜੀ ! ਤੁਮਰੋ ਸੁਨਨੋ ਨਗਾਰਾ। ਮਹਿਪਾਲਕ ਸੰਸੈ ਮਨ ਧਾਰਾ ॥ ੩੦ ॥ ਮੈ ਕਉ ਸੁਧਿ ਰਾਵਰ ਕੀ ਹੁਤੀ। ਕਹਿ ਕਰਿ ਸਮੁਝਾਯੋ ਗਿਰ ਪਤੀ। ਸੁਨਤਿ ਸੁਜਸੁ ਕੋ ਬਹੁਤ ਅਨੰਦਾ। ਮਧੁਰ ਸ਼ਬਦ ਘਨ ਮੋਰ ਮਨਿੰਦਾ ॥੩੧ ॥ ਅਭਿਲਾਖਤਿ ਚਿਤ ਦਰਸ ਤੁਮਾਰਾ। ਮੋਹਿ ਪਠਾਯੋ ਏਵ ਉਚਾਰਾ ।–ਉਤ ਗੁਰ ਕੋ ਘਰ, ਇਤ ਹਮ ਰਾਜੋ। ਨਿਕਟਿ ਬਸਨਿ ਤੇ ਪੁਰਵਹਿੰ ਕਾਜੋ ॥੩੨॥ਹਮਰੋ, ਕਿਧੌਂ ਗੁਰੂ ਕੋ ਹੋਇ। ਕਰਹਿੰ ਸੁਧਾਰਹਿੰ ਮਿਲਿ ਦਿਸ਼ਿ ਦੋਇ–। ਇੱਤਮਾਦਿਕ ਲਖਿ ਲਾਭ ਬਿਸਾਲਾ। ਚਹਤਿ ਮੇਲ ਨਿਤ ਕੋ ਮਹਿਪਾਲਾ ॥ ੩੩ ॥ ਆਵਤਿ ਕਉ ਸਨਮਾਨ ਬਖਾਨਹੁ। ਬਧਹਿ ਪ੍ਰੇਮ ਜਿਮ ਕਰੁਨਾ ਠਾਨਹੁ[2]। ਸ਼੍ਰੀ ਕਲਗ਼ੀਧਰ ਕੋ ਰੁਖ ਪਾਇ। ਮਾਤੁਲ ਉੱਤਰ ਦਿਯਸਿ ਬਨਾਇ ॥੩੪॥ 'ਜੋ ਪ੍ਰੇਮੀ ਗੁਰ ਘਰ ਕੋ ਹੋਇ । ਆਦਰ ਕਰੋਂ ਨ ਪਾਇ ਵਿਗ ਸੋਇ। ਜਥਾ ਭਾਵਨਾ ਰਿਦੈ ਉਠਾਵੈ। ਸ਼੍ਰੀ ਸਤਿਗੁਰ ਤੇ ਤਤਛਿਨ ਪਾਵੈ ॥ ੩੫ ॥ ਇਹ ਤੌ ਕ੍ਰਿਪਾ ਸਕਲ ਪਰ ਧਰੈਂ। ਰੰਕ ਰਾਵ ਕੀ ਕਾਮਨ ਪੁਰੈਂ। ਭੀਮਚੰਦ ਕਹਿਲੂਰੀ ਰਾਜਾ। ਦੁਤਿਯੋ ਗੁਰੂ ਪ੍ਰੇਮ ਉਪਰਾਜਾ[2] ॥੩੬॥ਤ੍ਰਿਤੀਏ ਥਾਸ ਸਮੀਪ ਸਦੀਵਾ।ਮਿਲਿਨਿ ਸ ਹਿਤ ਪੁਨ ਕਰਿ ਮਨ ਨੀਵਾ[3]। ਇੱਤਮਾਦਿਕ ਗੁਨ ਘਨੇ ਬਿਚਾਰਹੁ। ਆਵਹੁ ਭਲੀ ਬਾਤ ਨਿਰਧਾਰਹੁ*]॥੩੭॥ ਮੁਸਕਾਵਤਿ ਕਲਗ਼ੀਧਰ ਕਹਨੋ। 'ਗਿਰਪਤਿ ਸ਼ੋਕ ਕਾਹਿ ਬਹੁ ਲਹਨੋ[4]?ਕਰਨਿ ਅਖੇਰ ਕਿਤਿਕ ਮਨਭਾਵੈ? ਕੈਸੋ ਅਸੁ ਪਰ ਚਢਨਿ ਸੁਹਾਵੈ?॥੩੮॥ਕਿਸ ਆਯੁਧ ਕੋ ਹੈ ਅੱਭਨਾਸਾ? ਰਖਹਿ ਤੁਫੰਗ,ਕਿ ਚਾਂਪ ਸੁ ਪਾਸਾ? ਕੌਨ ਸੁਥਲਮਹਿ ਸੁਨਨੋਂ ਨਗਾਰਾ?ਜਿਸਤੇ ਆਵਨਿ ਕੋ ਮਨ

[1]ਰਾਜੇ ਦੀ ਨਮਸਕਾਰ। [2](ਉਸ ਨੂੰ) ਗੁਰੂ ਪ੍ਰੇਮ ਉਤਪੰਨ ਹੋਇਆ ਹੈ। [3]ਹਿਤ ਨਾਲ ਮਿਲਨਾ ਤੇ ਵੇਰ ਮਨ ਨੀਵਾਂ ਕਰਕੇ। [4]ਰਾਜੇ ਨੂੰ ਕਿਸ ਗਲ ਦਾ ਬਹੁਤ ਸ਼ੋਕ ਹੈ।

*ਪਾ:–ਆਵਹੁ ਮਿਲਹੁ ਭਲੀ ਨਿਰਧਾਰਹੁ।

ਧਾਰਾ[੭] ॥੩੬॥ ਹਾਥ ਜੋਰਿ ਕਹਿ ਅਰਜ਼ ਵਜ਼ੀਰ।[੫]ਗਿਰਪਤਿ ਭੀਮਚੰਦ ਬਰ ਬੀਰ। ਸੈਲਪਤੀ ਸਭਿ ਆਇਸੁ ਮਾਨਹਿਂ। ਸੁਮਤਿਵੰਤ ਅਤਿ ਮਸਲਤ ਠਾਨਹਿਂ[੧] ॥ ੪੦ ॥ ਰਾਜਨੀਤਿ ਮਹਿਂ ਨਿਪੁਨ ਬਿਸਾਲਾ। ਸਭਿ ਤੇ ਅਧਿਕ ਚਮੂੰ ਤਿਸ ਨਾਲਾ। ਕਬਿ ਕਬਿ ਚਢਹਿ ਅਖੇਰ ਕਰਨਿ ਕੋ। ਬਹੁ ਅੱਭਯਾਸਤਿ ਸ਼ਸਤ੍ਰ ਧਰਨਿ ਕੋ॥੪੧॥ਤੁਮ ਸ਼ਿਕਾਰਿ ਕੋ ਕਰਨਿ ਗਏ ਜਬਿ।ਨਿਜ ਗ੍ਰਾਮਨਿ ਮਹਿਂ ਨਿਕਟ ਹੁਤੋ ਤਬਿ। ਦਿਹੁ ਆਗਯਾ ਅਬਿ ਲੈ ਕਰਿ ਆਊਂ। ਸੁਧ ਰਾਵਰ ਕੀ ਸਕਲ ਸੁਨਾਊਂ[੨] ॥੪੨ ॥ ਬਹੁ ਮੋਲਾ ਸਿਰੁਪਾਉ ਮੰਗਾਯੋ। ਕਰਿ ਗੁਰ ਹੁਕਮ ਵਜ਼ੀਰ ਦਿਵਾਯੋ। ਕਰਿ ਬੰਦਨ ਕੋ ਰੁਖਸਦ ਹੋਯੋ। ਹਰਖਤਿ ਬਹੁ ਸੁਸ਼ੀਲ ਜੁਤਿ ਜੋਯੋ ॥ ੪੩ ॥ ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਵਜ਼ੀਰ' ਪ੍ਰਸੰਗ ਬਰਨਨੰ ਨਾਮ ਸਪਤ ਬਿੰਸਤੀ ਅੰਸੂ ॥ ੨੭ ॥

੨੮. [ਰਾਜੇ ਭੀਮ ਚੰਦ ਦਾ ਗੁਰੂ ਜੀ ਨਾਲ ਮੇਲ]।

ਦੋਹਰਾ ॥ ਬਿਦਾ ਹੋਇ ਸਤਿਗੁਰੂ ਤੇ ਹਰਖਤਿ ਲੇ ਸਿਰੁਪਾਇ। ਭੀਮ ਚੰਦ ਗਿਰ ਇੰਦ* ਢਿਗ,ਗਾ[੨] ਵਜ਼ੀਰ ਉਤਲਾਇ ॥ ੧ ॥ ਚੌਪਈ ॥ ਨਮੋ ਠਾਨਿ ਬੈਠਨੋ ਨ੍ਰਿਪ ਪਾਸੀ। ਗੁਰਨਿ ਬਾਰਤਾ ਸਕਲ ਪ੍ਰਕਾਸ਼ੀ। 'ਬਡ ਉਤਸਾਹਵੰਤਿ ਬਲਿ ਭਾਰੀ। ਅਜ਼ਮਤਿ ਜਾਗਤਿ ਜੋਤਿ ਉਦਾਰੀ[੩]॥੨॥ਤੁਮਰੋ ਕਹਨੋ ਸ਼੍ਰਵਨਿ ਸੁਨਿ ਆਛੇ। ਜਥਾ ਜੋਗ ਉੱਤਰ ਦੇ ਪਾਛੇ। ਸਾਦਰ ਮੁਲਾਕਾਤ ਠਹਿਰਾਈ। ਮਿਲਹੁ ਆਪ ਲਿਹੁ ਕਾਜ ਬਨਾਈ॥੩॥ਭੀਰ ਬਿਲੰਦ ਅਨੰਦ ਪੁਰਿ ਮਹੀਆ।ਉਤਰੀ ਚਮੂੰ ਸੁਭਟ ਜਹਿਂਕਹੀਆ।ਸਿਖਸੰਗਤਿ ਸਭਿ ਦਿਸ਼ਿ ਤੇ ਆਵੈਂ। ਵਸਤੁ ਅਜਾਇਬ ਭੇਟ ਚਢਾਵੈਂ ॥੪॥ ਪੁਰਵਹਿਂ ਮਨਹੁ ਕਾਮਨਾ ਸਭਿ ਕੀ।ਹਰਖਯੋ ਪਿਖੀ ਜੋਤਿ ਮੈਂ ਜਬਿਕੀ।ਉਚਿਤਆਪਕੋ ਤੂਰਨ ਚਲੀ-ਅਹਿ।ਰਿਦੇ ਭਾਉ ਧਰਿ ਗੁਰ ਸੰਗਮਿਲੀਅਹਿ'॥੫॥ਗਿਰਪਤਿ ਸੁਨਿਅਨੰਦ ਕੋ ਪਾਯੋ।ਮਿਲਨਿ ਹੇਤੁ ਸਭਿ ਸਾਜਬਨਾਯੋ।ਸੈਨਾ ਸਕਲ ਬਟੋਰਨਿ ਕੀਨਿ। ਬ੍ਰਿੰਦ ਮੁਸਾਹਿਬ ਕਰਿ ਸੰਗ ਲੀਨ[੪]॥੬॥ਬਸਨ ਬਿਭੂਖਨਿ ਤਨ ਧਰਿ ਘਨੋ। ਤੀਰ ਤੁਫੰਗਨਿ ਆਯੁਧ ਸਨੇ। ਇਮ ਲੇਕਰਿ ਭਟ ਭੀਰ ਬਿਸਾਲਾ। ਦੁਰਦ ਅਰੂਢਿ ਪੰਥ ਕੋ ਚਾਲਾ ॥੭॥ ਬਾਦਿਤ ਦੁੰਦਭਿ ਆਦਿ ਅਗਾਰੀ[੫]। ਬਜਹਿਂ, ਕੁਲਾਹਲ ਘਾਲਤਿ ਭਾਰੀ[੬]। ਭੀਮਚੰਦ ਉਤਸਾਹਿਤਿ ਆਯੋ। ਚਲਤਿ ਅਨੰਦਪੁਰਾ ਨਿਯਰਾਯੋ[੭]॥੮॥ਪਹੁੰਚਿ ਗੁਰੂ ਢਿਗ ਨਰ ਸੁਧਿ ਦੀਨ।ਨੰਦਚੰਦ

---

[੧]ਅਤਿ ਸਿਆਣੇ (ਰਾਜੇ) ਵੀ ਉਸ ਦੀ ਸਲਾਹ ਵਰਤਦੇ ਹਨ। [੨]ਗਿਆ। [੩]ਸ੍ਰੇਸ਼ਟ। [੪]ਨਾਲ ਕਰ ਲੀਤੇ। [੫]ਅੱਗੇ ਦੁੰਦਭ ਆਦਿ (ਵਾਜੇ) ਵਜਦੇ ਹਨ। [੬]ਭਾਵ, ਭਾਰੀ ਸ਼ੋਰ ਹੋ ਰਿਹਾ ਹੈ। [੭]ਨੇੜੇ ਆ ਗਿਆ।

*ਪਾ:—ਪਹੁੰਚਜੋ ਜਾਇ ਗਿਰਿੰਦ।

ਤਥਿ ਭੋਜਨ ਕੀਨਿ।'ਜਾਹੁ ਅੱਗ੍ਰ ਸਨਮਾਨਤਿ ਆਨਹੁ। ਆਛੇ ਥਾਨ ਉਤਾਰਨ ਠਾਨਹੁ ॥ ੯ ॥ ਗੁਰ ਘਰ ਤੇ ਬਹੁ ਰਸਤ ਪੁਚਾਵਹੁ। ਘ੍ਰਿਤ ਮਿਸ਼ਟਾਨ ਅਧਿਕ ਲੈ ਜਾਵਹੁ।ਵਾਹਿਨ ਗਨ ਕੋ ਦਿਹੁ ਤ੍ਰਿਣ ਦਾਨ।ਥਿਨ ਜਾਚੇ ਪਹੁੰਚਾਇ ਮਹਾਨ॥੧੦॥ਲਿਹੁ ਮਾਤੁਲ ਕੋ ਸੰਗ ਰਲਾਇ। ਅਹੈ ਸਦਨ[1],ਨਰ ਪਠਹੁ ਬੁਲਾਇ'।ਨੰਦ ਚੰਦ ਸੁਨਿ ਹੁਕਮ ਸਿਧਾਰ।ਤਥਿ ਕ੍ਰਿਪਾਲ ਤਤਕਾਲ ਹਕਾਰਾ ॥ ੧੧ ॥ ਚਢੇ ਤੁਰੰਗਨਿ ਪਰ ਜੁਗ ਚਾਲੇ। ਕਿਤਿਕ ਸਊਰਨਿ ਲੈ ਸੰਗ ਨਾਲੇ। ਮਿਲੇ ਨ੍ਰਿਪਤ ਕੋ ਹੁਇ ਅਗੁਵਾਈ। ਖੁਸ਼ੀ ਗੁਰੂ ਕੀ ਜਾਇ ਸੁਨਾਈ॥੧੨॥ਪਿਖਿ ਕਰਿ ਭੀਮਚੰਦ ਹਰਖਾਯੋ। ਕਰਤੇ ਬਾਤ ਅਨੰਦਪੁਰਿ ਆਯੋ। ਕਰਨੋ ਨਿਵੈਸ ਬੇਸ਼ ਇਸਥਾਨਾ[2]। ਖਾਨ ਪਾਨ ਕਰਿਵਾਇ ਸ਼ਨਾਨਾ ॥੧੩॥ ਬਾਹਨਿ ਕੋ ਸਭਿ ਦੀਨਿ ਅਹਾਰਾ।ਸਰਬ ਸੰਗ ਨ੍ਰਿਪ ਮੁਦਤਿ ਉਦਾਰਾ[3]। ਸੁਖ ਸੋਂ ਸੁਪਤੇ ਰਾਤਿ ਬਿਤਾਈ। ਪੁਨ ਭੁਨਸਾਰ ਪਿਖੀ ਹੁਇ ਆਈ ॥ ੧੪ ॥ ਸੌਚ ਸ਼ਨਾਨ ਦੁਹਿਨ ਦਿਸ਼ਿ ਹੋਏ। ਬਸਨ ਬਿਭੂਖਨ ਧਰਿ ਸਭਿ ਕੋਏ।ਸੁਨਿ ਸ਼੍ਰੀ ਗੁਜਰੀ ਅਧਿਕ ਅਨੰਦਤਿ। ਸੁਤ ਮਹਿਮਾ ਲਖਿ ਨਵ ਗੁਰ[4] ਬੰਦਤਿ ॥੧੫॥ ਸਭਾ ਥਾਨ ਕੋ ਗੁਰ ਚਲਿ ਆਏ। ਅਨਿਕ ਬਰਨ ਕੇ ਫਰਸ਼ ਬਿਛਾਏ। ਚਾਰੁ ਸਿੰਘਾਸਨ ਪਰ ਚਢਿ ਥਿਰੇ। ਸੁਨਿ ਸਭਿ ਲੋਕ ਆਇਬੋ ਕਰੇ ॥੧੬॥ ਸ਼ੁਭਤਿ ਸਭਾ ਸਭਿ ਪੂਰਨ ਹੋਈ।ਰਾਜ ਸਮਾਜ ਪ੍ਰਦੀਪਤਿ[5] ਸੋਈ। ਕੰਚਨ ਛਰੀਦਾਰ ਗਨ ਖਰੇ। ਸੂਰਜਮੁਖੀ ਉਭਾਰਨਿ ਕਰੇ॥ ੧੭॥ਚਾਮਰ ਚਾਰੁ ਬਾਰਿ ਬਹੁ ਢੋਰਤਿ।ਬਿਸਦ ਮਰਾਲਨਕੀ ਦੁਤਿ ਚੋਰਤਿ[6]। ਪਠਨੋ ਮਸੰਦ ਹਕਾਰਨਿ ਰਾਜਾ। ਕਰੀ ਆਨਿ ਸੁਧਿ ਦਰਸ਼ਨ ਕਾਜਾ॥੧੮॥ 'ਯਾਦ ਕਰਤਿ ਚਲੀਅਹਿ ਅਬਿਪਾਸਾ।ਪੁਰਹਿੰ ਸਤਿਗੁਰੂ ਜਨ ਕੀ ਆਸਾ'। ਭੀਮਚੰਦ ਹੁਇ ਰਹਨੋ ਤਯਾਰੀ।ਬੈਠਨੋ ਹੁਤੋ ਪ੍ਰਤੀਖਨ ਧਾਰੀ ॥੧੯॥–ਆਇ ਹਕਾਰਨਿ, ਗਮਨਹਿੰ ਤਹਾਂ। ਬੈਠੈਂ ਦਰਸ਼ਨ ਦੈਹੈਂ ਜਹਾਂ–। ਪੁੰਜ ਮੁਸਾਹਿਬ ਲੈ ਕਰਿ ਸਾਥੇ। ਅਪਰ ਸੁਭਟ ਜਿਨ ਆਯੁਧ ਹਾਥੇ ॥ ੨੦ ॥ ਗਮਨਨੋ ਬੋਲਤਿ ਸੰਗ ਵਜ਼ੀਰ। ਸ਼ਸਤ੍ਰ ਬਿਭੂਖਨ ਚੀਰ ਸ਼ਰੀਰ। ਬਹੁ ਮੋਲੇ, ਧਾਰਤਿ ਚਲਿ ਆਏ। ਗੁਰੁ ਸਨ[7] ਸਿੱਖਨਨਿ ਭਨਨੋ ਸੁਨਾਏ ॥ ੨੧ ॥ 'ਪ੍ਰਭੁ ਜੀ !

[1]ਭਾਵ ਮਾਮਾ ਜੀ ਘਰੇ ਹਨ। [2]ਡੇਰਾ ਚੰਗੇ ਅਸਥਾਨ ਤੇ ਕੀਤਾ। [ਫਾ:, ਬੇਸ਼=ਵਧੀਆ,। [3]ਬਹੁਤ ਪ੍ਰਸੰਨ ਹੋਇਆ । [4]ਨਵਾਂ ਗੁਰੂ ਸਾਹਿਬਾਂ ਨੂੰ। [5]ਪ੍ਰਕਾਸ਼ਿਆ। [6]ਉੱਜਲ ਹੰਸਾਂ ਦੀ ਸੁੰਦਰਤਾ ਨੂੰ ਚੁਰਾਉਂਦਾ ਹੈ। [7]ਗੁਰੂ ਜੀ ਨੂੰ।

ਗਿਰਪਤਿ ਮਤਿ ਕੇ ਕਾਚੇ। ਕਪਟ ਅਨੇਕ ਬਿਧਿਨਿ ਮਹਿੰ ਰਾਚੇ।ਇਨ ਪਰ ਬਹੁ ਵਿਸ਼ਵਾਸ਼ ਨ ਕੀਜੈ। ਅੰਤਰ ਚਮੂੰ ਨ ਆਵਨਿ ਦੀਜੈ ॥੨੨॥ ਜਿਤਿਕ ਮੁਸਾਹਿਬ ਆਨਹਿੰ ਸਾਥ[1]। ਦਰਸਹਿੰ ਨਾਥ[2] ਧਰੇ ਪਦ ਮਾਥ[3]। ਲਖਿ ਆਸ਼ੈ ਬਹੁ ਦਾਸਨਿ ਕੇਰਾ। ਕਲਗ਼ੀਧਰ ਬੋਲੇ ਤਿਸ ਬੇਰਾ ॥ ੨੩ ॥ 'ਸੈਨ ਸਮੇਤ ਜਿ ਅੰਤਰ ਆਵਹਿ। ਕਹਾਂ ਬਿਗਾਰ ਸਕਹਿ, ਕਯਾ ਪਾਵਹਿ ?। ਕਯਾ ਬਿਸਵਾਸ ਤਿਨਹੁੰ ਤੇ ਕਰੈਂ[4]।ਗਨ ਮ੍ਰਿਗ ਤੇ ਕਯਾ ਕੇਹਰਿ ਡਰੈ॥੨੪॥ਆਵਨ ਦਿਹੁ ਸਭਿ ਸਭਾ ਮਝਾਰੀ। ਕਹਾਂ ਦੁਰਨ ਕਰਿ ਹੈਂ ਬਲਭਾਰੀ[5]। ਸਿੰਘ ਪੌਰ ਇਤਨੇ ਮਹਿੰ ਆਯੋ। ਭਟਨਿ ਸਹਿਤ ਅੰਤਰ ਪ੍ਰਵਿਸ਼ਾਯੋ ॥ ੨੫ ॥ ਪਹੁੰਚੇ ਚਰਨ ਬੰਦਨਾ ਕੀਨੀ।ਥਾਤੋ ਧਨ ਆਗੇ ਧਰਿ ਦੀਨੀ। ਗੁਰ ਆਇਸੁ ਕੋ ਲੇ ਕਰਿ ਬੈਸਾ। ਪਿਖਿ ਸਰੂਪ ਪੂਰਨ ਸਸਿ ਜੈਸਾ ॥੨੬॥ ਚਮੂੰ ਸਰਬ ਅਰੁ ਪੁੰਜ ਮੁਸਾਹਿਬ। ਧਨ ਧਰਿ ਨਮੋ ਕਰਹਿੰ ਗੁਰ ਸਾਹਿਬ।ਜਥਾ ਜੋਗ ਥਿਰ ਹ੍ਵੈ ਕਰਿ ਸਾਰੇ।ਕੌਤਿਕ ਠਾਂਢੇ ਦਰਸ ਨਿਹਾਰੇ॥੨੭॥ਕੁਸ਼ਲਪ੍ਰਸ਼ਨਕਲਗ਼ੀਧਰ ਕੀਨਾ। ਹਾਥ ਜੋਰਿ ਭੂਪਤਿ ਕਹਿ ਦੀਨਾ। ਗਿਰਰਾਜਨ ਕੇ ਅਨਿਕ ਪ੍ਰਸੰਗ। ਪੁਨ ਪ੍ਰਭੁ ਪੂਛੇ ਜਿਸ ਜਿਸ ਢੰਗ ॥ ੨੮ ॥ 'ਕਿਤਿਕ ਰਾਜ ਦੂਨ ਜੁ ਕਹਿਲੂਰੈ। ਭੂਪ ਕਟੋਚਨ ਕੋ ਕਿਤ ਭੂਰੈ[6]।ਜਸੋਵਾਰੀਆ ਔਰ ਗੁਲੇਰੂ।ਬਿੱਝੜ ਵਾਲੀਆ ਬਹੁਰ ਚੰਦੇਰੂ' ॥੨੯॥ ਇਸਤੇ ਆਦਿਕ ਰਾਜ ਪਹਾਰੀ। ਗੁਰ ਬੂਝਨਿ ਨ੍ਰਿਪ ਸਕਲ ਉਚਾਰੀ।ਪੁਨ ਬੋਲਯੋ[7]ਜੇਵਸਤੁ ਅਜਾਇਬ।ਸੁਨੀ ਅਨੇਕ ਅਹੈਂ ਢਿਗ ਸਾਹਿਬ[8] ॥ ੩੦ ॥ ਕ੍ਰਿਪਾ ਕਰਹੁ ਸੋ ਹਮਹਿੰ ਦਿਖਾਵਹੁ। ਬਾਂਛਤਿ ਹੁਤੇ ਸੁ ਅਬਹਿ ਅਨਾਵਹੁ'। ਸ਼੍ਰੀ ਕਲਗ਼ੀਧਰ ਹੁਕਮ ਬਖਾਨਾ। 'ਆਨਹੁ ਚੌਂਕੀ ਅਜਬ ਮਹਾਨਾ॥੩੧॥ ਪੰਚਕਲਾ ਸ਼ਸਤਰ ਅਬਿ ਲਯਾਵਹੁ'। ਪੁਰਹੁ ਆਸ ਇਨ ਸਕਲ ਦਿਖਾਵਹੁ'।ਕੌਸ਼ਪਤੀ ਸੁਨਿ ਕੈ ਤਤਕਾਲਾ।ਆਨਿ ਧਰੇ ਗੁਰ ਅੱਗੁ ਸੰਭਾਲਾ ॥ ੩੨ ॥ ਚੌਕੀ ਕਲ ਦਾਬੀ ਜਬਿ ਪੂਰਬ। ਨਿਕਸੀ ਪੁਤਲੀ ਪਿਖੀ ਅਪੂਰਬ[9]। ਗਹਿ ਕਰ ਮਹਿੰ ਛਲ ਦੇਤਿ ਰੁੜ੍ਹਾਈ[10]। ਚਲਹਿੰ ਚਾਲ ਸੋਵਕ ਦਿਖਰਾਈ ॥ ੩੩ ॥ ਭੀਮਚੰਦ ਆਨੰਦ ਬਿਲੰਦਾ।ਅਦਭੁਤ ਦੇਖਤਿ

[1]ਭਾਵ ਕੇਵਲ ਮੁਸਾਹਿਬ ਹੀ ਨਾਲ ਆਉਣ। [2]ਨਾਥ (ਭਾਵ ਆਪ ਜੀ ਦਾ) ਦਰਸ਼ਨ ਕਰਨ। [3]ਉਨ੍ਹਾਂ ਤੋਂ ਮੈਂਨੂੰ ਸ਼ੰਕਾ ਕੀ ਕਰਨੀ ਹੈ। [ਪੰ:, ਬਿਸਵਾਸ ਪਦ 'ਵਿਸਵਿਸੇ' ਦਾ ਇਕ ਰੂਪ ਹੈ, ਵਿਸਵਿਸਾ=ਸ਼ੰਕਾ ਭਰੀ ਸੋਚ] । [4]ਕਿਉਂ ਲੁਕੀਏ (ਅਸਾਂ ਪਾਸ) ਭਾਰੀ ਬਲ ਹੈ। [5]ਕਟੋਚੀਏ ਰਾਜੇ ਦਾ ਕਿਤਨਾਕੁ ਭਾਰੀ ਰਾਜ ਹੈ। [6]ਆਪ ਜੀ ਦੇ ਪਾਸ ਹਨ। [7]ਅਸਚਰਜ। [8]ਹੱਥ ਵਿੱਚ ਲੈਕੇ (ਚੰਪੜ ਦੇ) ਛਲ ਪਾ ਦੇਂਦੀਆਂ ਹਨ।

ਮਤਿ ਬਿਸਮੰਦਾ। ਪੁਨ ਕਲ ਦਾਬਿ ਸ਼ਸਤ੍ਰ ਦਿਖਰਾਯੋ। ਸ਼ਕਤਿ[1],ਤਮਾਂਚਾ ਖੜਗ, ਬਨਾਯੋ ॥ ੩੪ ॥ ਆਯੁਧ ਪੰਚ ਬਨਾਇ ਦਿਖਾਏ। ਗੁਲਕਾਂ ਭਾਲਿ ਬਰੂਦ ਚਲਾਏ।ਜਿਤਿਕ ਸੰਗ ਮੈਂ ਚਮ੍ਮੂੰ ਪਹਾਰੀ। ਹੇਰਿ ਹੇਰਿ ਹੈਰਾਨੇ ਭਾਰੀ ॥੩੫॥ ਚਾਰ ਘਟੀ ਲਗਿ ਬੈਠਿ ਦਿਖਾਏ।ਬੂਝਤਿ ਭੂਪ'ਕਿਤਹੁੰ ਤੇ ਆਏ'। ਸਤਿਗੁਰ ਸਗਰੀ ਕਥਾ ਸੁਨਾਈ। 'ਹੁਤੋ ਅਸਾਮ ਦੇਸ਼ ਕੋ ਰਾਈ ॥ ੩੬ ॥ ਦੂਰ ਇਹਾਂ ਤੇ ਦੇਸ਼ ਬਡੇਰਾ।ਨਵਮ ਗੁਰੂ ਕੋ ਸੋ ਹੈ ਚੇਰਾ। ਸ਼ਰਧਾ ਧਰਿਕਰਿ ਇਹ ਦਿਸ਼ਿ ਆਨੈ। ਰਹਨੋ ਕਿਤਿਕ ਦਿਨ ਪੁਨਹਿੰ ਪਯਾਨੈ' ॥੩੭॥ ਭੀਮ-ਚੰਦ ਭੂਪਤਿ ਸੁਨਿ ਬੋਲਾ'ਇਕ ਮੈਂ ਸੁਨਨੋਂ ਮਤੰਗ ਅਮੋਲਾ।ਬਹੁਤ ਦਰਬ ਲਾਗਨੋ ਜਿਸ ਡੇਰੈ'। ਇਹ ਦੋਨਹੁੰ ਹਮ ਚਾਹਤਿ ਹੇਰੈ'॥੩੮॥ ਤਬਿ ਕਲ-ਗ਼ੀਧਰ ਗਿਰਾ ਰਸਾਲੀ।ਕਹੀ'ਦਿਖਾਵਨਿ ਕਰਿਹੈਂ ਕਾਲੀ[2]। ਆਜ ਦਿਖਨਿ ਕੋ ਸਮੋ ਨ ਰਹਨੋ। ਕਰਹੁ ਬਿਲੋਕਨਿ ਜਿਮ ਚਿਤ ਚਹਨੋ' ॥ ੩੯ ॥ ਇਮ ਸਤਿਗੁਰਕੇ ਰੁਖਕੋ ਜਾਨਾ।ਉਠਨ ਹੇਤ ਜੋਰੇ ਜੁਗਪਾਨਾ। ਕਰੀ ਖੁਸ਼ੀ ਗਿਰ-ਪਤਿ ਸੁਨਿ ਗਯੋ। ਰਿਦੇ ਅਧਿਕ ਹੀ ਹਰਖਤਿ ਭਯੋ॥੪੦॥ ਨਿਜ ਲੋਗਨ ਸੰਗ ਜਾਤਿ ਸਰਾਹਤਿ। 'ਜਿਮ ਜਸੁ ਸੁਨਨੋ ਪਿਖਨੋ ਦੁਖ ਦਾਹਤਿ। ਅਤਿ ਸੁੰਦਰ ਮੂਰਤਿ ਮਨ ਮੋਹਤਿ। ਬਿਧ ਕੀ ਸਕਲ ਨਿਪੁਨਤਾ ਸੋਹਤਿ[3]॥੪੧॥ ਤਿਮ ਹੀ ਮਹਾਂ ਸੁਸ਼ੀਲ ਛਬੀਲਾ। ਸ਼ੁਭ ਲੀਲਾ ਯੁਤ, ਗਿਰਾ ਰਸੀਲਾ। ਮੁਝ ਮਨ ਮਹਿੰ ਐਸੀ ਅਬਿ ਆਵੈ। ਇਨ ਸਮੀਪਤਾ ਤਜੀ ਨ ਜਾਵੈ॥੪੨॥ ਕ੍ਰਿਸ਼ਨਚੰਦ ਸੁੰਦਰ ਬਹੁ ਸੁਨਨੋਂ। ਇਨ ਸਮ ਹੈ ਅਨਮਾਨਤਿ ਭਨਨੋ'।ਸੁਨਿ ਵਜ਼ੀਰ ਭਾਖਤਿ ਵਡਿਆਈ। 'ਕੀਰਤਿ ਗੁਰ ਨਾਨਕ ਬਿਦਤਾਈ ॥ ੪੩ ॥ ਜਗ ਗੁਰ ਨਾਮ ਜਿਨਹੁੰ ਕੋ ਕਹੈਂ।ਤਿਨ ਕੀ ਗਾਦੀ ਪਰ ਥਿਰ ਅਹੈਂ।ਕਰਾ-ਮਾਤ ਸਾਹਿਬ ਜਗ ਜਾਨੈ।ਨਿਜ ਦਾਸਨ ਦੈਂ ਅਨੰਦਮਹਾਨੈ'॥੪੪॥ਇੱਤਯਾ-ਦਿਕ ਬਹੁ ਕਰਹਿੰ ਸਰਾਹਨਿ। ਜਿਨਕੇ ਮਨ ਬਿਕਾਰ ਕੁਛ ਨਾਹਿਨ। ਸ਼੍ਰੀ ਕਲਗ਼ੀਧਰ ਸਦਨ ਪਹੁੰਚੇ। ਚਲਤਿ ਚਪਲ ਗਤਿ ਜਿਨ ਜਸੁ ਊਚੇ॥੪੫॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੌ'ਭੀਮਚੰਦ ਮਿਲਨ'ਪ੍ਰਸੰਗਬਰਨਨੰ ਨਾਮ ਅਸ਼ਟ ਬਿੰਸਤੀ ਅੰਸੂ॥ ੨੮ ॥ ੨੯. [ਭੀਮਚੰਦ ਨੂੰ ਪ੍ਰਸ਼ਾਦੀ ਹਾਥੀ ਤੇ ਤੰਬੂ ਦਿਖਾਯਾ]।

ਦੋਹਰਾ ॥ ਖਾਨ ਪਾਨ ਸਭਿ ਬਿਧਿਨਿ ਕੋ ਭੀਮਚੰਦ ਕੋ ਦੀਨਿ। 'ਰਸਤ ਦੇਗ ਤੇ ਅਧਿਕ ਹੀ ਪਹੁੰਚਹਿ' ਆਇਸੁ ਕੀਨਿ॥੧॥ਚੌਪਈ॥'ਤ੍ਰਿਣ ਦਾਨਾ ਘ੍ਰਿਤ

[1]ਬਰਛੀ । [2]ਜਿਸਦੇ ਤੰਬੂ ਨੂੰ । [3]ਕਲ ਨੂੰ। [4]ਬਿਧਾਤਾ ਦੀ ਸਾਰੀ ਪ੍ਰਬੀਨਤਾ ਫਬ ਰਹੀ ਹੈ।

ਸਿਤਾ ਨਿਹਾਰੀ।ਦੇਹੁ ਦਿਵਸ ਪ੍ਰਤਿ ਹਯਨਿ ਸੰਭਾਰੀ। ਸੂਖਮ ਚਾਵਰ ਗੋਧੁਮ ਚੂਨ। ਜਾਚਹਿੰ ਜਿਤਿਕ ਨ ਦੇਤੇ ਊਨ॥੨॥ ਗੁਰੁ ਘਰ ਕਮੀ ਨ ਕਿਸਕੀ ਅਹੈ। ਪ੍ਰਾਪਤਿ ਹੋਤਿ ਜਥਾ ਜੋ ਚਹੈ'। ਪੁਰਿ ਅਨੰਦ ਅਤਿ ਖੁਸ਼ੀ ਬਿਹਾਰੈਂ। ਨਿਤ ਪ੍ਰਤਿ ਕੌਤਕ ਨਵੇਂ ਨਿਹਾਰੈਂ ॥ ੩ ॥ ਸੋ ਦਿਨ ਰਜਨੀ ਬੀਤੀ ਜਬੈ। ਭਈ ਪ੍ਰਭਾਤਿ ਉਠੇ ਨਰ ਸਬੈ। ਹੁਕਮ ਫਰਾਸ਼ਨਿ ਸਾਥ ਬਖਾਨਾ। 'ਡੇਰਾ'[1] ਲਗਹਿ ਥਾਨ ਮੈਦਾਨਾ ॥੪॥ ਦੁਰਦ ਪ੍ਰਸਾਦੀ ਕਰਹੁ ਸ਼ਿੰਗਾਰਨਿ। ਕੰਚਨ ਚਾਂਦੀ ਸ਼ਿੰਖਲ ਡਾਰਨਿ। ਮਖਮਲ ਜ਼ਰੀਦਾਰ ਬਡ ਝੂਲ। ਗਜਗਾਹਨ ਬਾਂਧਹੁ ਰਹਿ ਝੂਲ'॥੫॥ਸੁਨਿ ਉਮਾਹ ਸਭਿ ਕੋ ਹੁਇ ਆਯੋ।–ਭੀਮਚੰਦ ਕੋ ਗੁਰ ਅਪਨਾਯੋ। ਚਿਤ ਚੌਪਤਿ ਸਭਿ ਕਾਰ ਕਰੈਤੇ। ਡੇਰਾ ਸਭਿ ਲਗਾਇ ਦੁਤਿਵੈਤੇ॥ ੬ ॥ ਖਾਨ ਪਾਨ ਸਭਿਹਿਨਿ ਕਰਿ ਲੀਨਿ। ਜਾਨਿ ਸਮੋਂ ਗੁਰ ਉਠਿਬੋ ਕੀਨਿ। ਸੁੰਦਰ ਸਦਨ ਦ੍ਵਾਰ ਤੇ ਨਿਕਸੇ। ਜਿਮ ਅਰਬਿੰਦ ਬਿਲੋਚਨ ਬਿਕਸੇ॥੭॥ਖੜਗ ਨਿਖੰਗ ਅੰਗ ਕੇ ਸੰਗ। ਝੂਲਤਿ ਕਲਗੀ ਚਲਤਿ ਉਤੰਗ॥ਚਪਲ ਚਾਲ ਸ਼ੋਭਤਿ ਇਸ ਭਾਂਤਿ।ਗਜ ਕੋ ਬਤਸ਼ ਪੁਸ਼ਟ ਉਤਲਾਤਿ[2] ॥ ੮ ॥ ਤੰਬੂ ਦ੍ਵਾਰ ਚਾਨਣੀ ਚਾਰੂ। ਸ਼ੋਭਤਿ ਫਰਸ਼ ਅਨੇਕ ਪ੍ਰਕਾਰੂ। ਸਿੰਘਾਸਨਿ ਸੁੰਦਰ ਤਹਿੰ ਭਸਯੋ। ਰੇਸ਼ਮ ਜ਼ਰੀ ਡੋਰ ਸੰਗ ਕਸਯੋ॥੯॥ ਤਿਸ ਪਰ ਬੈਠੇ ਜਾਇ ਗੁਸਾਈਂ। ਜਗਮਗ ਚਮਤਕਾਰ ਜਿਸ ਥਾਈਂ। ਮਾਤੁਲ ਤਬਿ ਕ੍ਰਿਪਾਲ ਚਲਿ ਆਯੋ। ਸਤਿਗੁਰ ਨਿਕਟਿ ਬੈਠਿ ਹਰਖਾਯੋ ॥ ੧੦ ॥ ਪਾਚਹੁੰ ਬੀਰ ਸ਼ਸਤ੍ਰ ਤਨ ਧਾਰੀ।ਥਿਰੇਆਨਿ ਕਰਿ ਢਿਗ ਦਰਬਾਰੀ।ਸ਼ਸਤ੍ਰਾਮ ਸਿੰਘ ਅਰੁ ਰਾਇ ਗੁਲਾਬ। ਸੁਨਿ ਆਏ ਚਲਿ ਤਹਾਂ ਸ਼ਿਤਾਬ॥੧੧॥ਨੰਦ-ਚੰਦ ਧਰਿ ਸ਼ਸਤ੍ਰ ਬਿਲੰਦੰ।ਅਏ ਸੰਗ ਲੇ ਬ੍ਰਿੰਦ ਮਸੰਦੰ। ਬੈਠਿ ਭਲੀ ਬਿਧਿ ਸਭਾ ਲਗਾਈ।ਸੁਭਟ ਸਿੱਖ ਮਿਲਿਗੇ ਸਮੁਦਾਈ॥੧੨॥ਚਾਮਰਚਾਰੁ ਢੁਰਤਿ ਬਹੁ ਬਾਰੀ। ਕਹੌਂ ਕਹਾਂ ਸ਼ੋਭਾ ਮਨੁਹਾਰੀ[3]'।ਭੀਮਚੰਦ ਕੋ ਪਠਯੋ ਬੁਲਾਈ। ਗਯੋ ਮੇਵੜਾ ਦੀਨਿ ਸੁਨਾਈ ॥ ੧੩ ॥ ਸੁਨਤਿ ਅਨੰਦ ਨਰਿੰਦ ਬਿਲੰਦੰ। ਭਯੋ ਤਯਾਰ ਸੰਗ ਲੇ ਨਰ ਬ੍ਰਿੰਦੰ।ਬਸਤ੍ਰ ਸ਼ਸਤ੍ਰ ਕੋ ਅੰਗ ਸਜਾਏ।ਸ਼ੁਭ ਮਤਿ ਸਚਿਵਨਿ ਸਾਥ ਮਿਲਾਏ॥੧੪॥ਗੁਰ ਦਰਬਾਰ ਗਯੋ ਤਤਕਾਲਾ।ਦੇਖਿ ਦੂਰ ਤੇ ਦਿਪਤਿ ਬਿਸਾਲਾ। ਸ਼ੋਭਤਿ ਕੰਚਨ ਕਲਸ ਉਤੰਗੇ। ਤੰਬੂ ਰੁਚਿਰ ਮਹਾਂ ਦੁਤਿ ਸੰਗੇ ॥੧੫॥ ਜਯੋਂ ਜਯੋਂ ਨਿਕਟ ਆਵਤੋ ਜਾਤਿ। ਤਯੋਂ ਤਯੋਂ ਦੇਖਤਿ

[1]ਤੰਬੂ। [2]ਹਾਥੀ ਦਾ ਪੁਸ਼ਟ ਬੱਚਾ ਜਿਵੇਂ ਕਾਹਲੀ ਕਰਦਾ ਹੈ। [3]ਮਨ ਨੂੰ ਹਰਨ ਵਾਲੀ।

ਦ੍ਰਤਿ ਬਹੁ ਭਾਂਤਿ।ਜਥਿ ਹੀ ਪਹੁੰਚਨੋ ਜਾਇ ਸਮੀਪ।ਸਭਿ ਦਿਸ਼ ਤੇ ਦਿਖਿਕੈ ਅਵਨੀਪ॥੧੬॥ਜਹਾਂ ਪੌਰ ਪਰ ਥਿਰੇ ਸਿਪਾਹੀ । ਆਨਿ ਪ੍ਰਵੇਸ਼ਨੋ ਤਿਸ ਕੇ ਮਾਂਹੀ।ਸ਼ੁਭਤਿ ਸਭਾ ਇਮ ਜਾਇ ਨਿਹਾਰੀ। ਉਡਗ ਪ੍ਰਵਾਰਨੋ ਚੰਦ ਮਝਾਰੀ ॥੧੭॥ਕੈਧੌਂ ਤਜਾਗਿ ਸੁਰਗ ਕੌ ਊਪਰ। ਇੰਦ੍ਰ ਸੁਰਨ ਜੁਤਿ ਬਾਸਨੋ ਭੂ ਪਰ। ਆਨੇ ਸੰਗ ਅਰਸ਼ਕੇ ਐਸ਼[1]।ਭੀਮਚੰਦ ਜਾਨੇ ਮਨ ਤੈਸ॥੧੮॥ਹਾਥ ਬੰਦਿ ਬੰਦਨ ਕੌ ਠਾਨਿ । ਬੈਠਨੋ ਗੁਰ ਕੇ ਨਿਕਟ ਸੁਜਾਨ। ਸਚਿਵ ਮੁਸਾਹਿਬ ਸਭਿ ਕਰਿ ਨਮੋ।ਦਰਸ਼ਨ ਕਰਿ ਬੈਠੇ ਜਿਹ ਸਮੋਂ॥੧੯॥ਊਪਰ ਸਭਿਨਿ ਬਿਲੋਚਨ ਲਾਏ। ਕਾਰ ਅਜਾਇਬ ਤੇ ਬਿਸਮਾਏ। ਝਾਲਰ ਝਮਕਤਿ ਜਗਮਗ ਜ਼ਰੀ। ਕਿਤ ਕਿਤ ਲਰਕਤਿ ਮੁਕਤਨਿ ਲਰੀ ॥੨੦॥ ਗੁੰਛੇ, ਚੌਬ ਫਰਸ਼ ਕੌ ਦੇਖੇ।ਦੇਸ਼ ਕਾਲ ਗੇ ਬਿਸਰਿ ਅਸ਼ੇਖੇ*।ਕਰਹਿ ਬਿਚਾਰਨਿ–ਅਰਸ਼ ਜਿ ਐਸ।ਸੁਰਪਤਿ ਸੁਰ ਜੁਤਿ ਪ੍ਰਾਪਤਿ ਹੈਸ[2]–॥੨੧॥ ਇਤ ਉਤ ਦ੍ਰਿਗਨਿ ਚਲਾਵਤਿ ਰਹੈ। ਲਖਹਿੰ ਕਿ ਜਨਮ ਲਾਭ ਹਮ ਲਹੈ।ਤੰਬੂ ਸਹਿਤ ਕਨਾਤ ਨਿਹਾਰਿ। ਤਨੀ ਚਾਨਣੀ ਕੋਰਨ ਚਾਰ[3]॥੨੨॥ਕਿਤਿਕ ਸਮੈ ਲਗਿ ਧਰਿਕਰਿ ਮੌਨ।ਮੁਦ੍ਰਤਿ ਹੋਤਿ ਦੇਖਨੋ ਚਹੁੰ ਕੌਨ। ਨਹਿੰ ਸਤਿਗੁਰ ਭੀ ਕੁਛ ਫੁਰਮਾਯੋ।–ਚਿਤ ਥਿਰ ਭੇ ਇਨ–ਇਮ ਲਖਿ ਪਾਯੋ ॥੨੩ ॥ ਭੀਮਚੰਦ ਪਿਖਿ ਨੰਦ ਚੰਦ ਕੌ। ਬੂਝੀ ਲਾਗਤਿ ਦਰਬਬ੍ਰਿੰਦਕੌ।'ਕੌਨ ਦੇਸ਼ ਮਹਿੰ ਹੋਯਸਿ ਤਮਾਰੋ? ਇਸ ਸਮ

---

[1]ਸੁਰਗ ਦੇ ਸੁਖ [ਅ:; ਐਸ਼=ਖੁਸ਼ੀ, ਅਰਾਮ, ਸੁਖ]। [2]ਜੇ ਸੁਰਗ ਐਸਾ ਹੀ ਹੈ ਤਾਂ ਇਸ ਵੇਲੇ ਇੰਦਰ ਤੇ ਦੇਵਤਿਆਂ ਸਮੇਤ (ਸਾਨੂੰ) ਪ੍ਰਾਪਤ ਹੈ ਭਾਵ ਦਿੱਸ ਰਿਹਾ ਹੈ। [3]ਚਾਰ ਕੋਨਿਆਂ ਵਾਲੀ।

*ਭਾਵ ਇਹ ਹੈ ਕਿ ਐਸੀ ਸੁੰਦਰਤਾ ਤੱਕੀ ਕਿ ਦੇਸ਼ ਕਾਲ ਮੂਲੋਂ ਭੁੱਲ ਗਏ । ਇੱਥੇ ਕਵੀ ਜੀ ਦੀ ਵਿਸਮਾਦ ਰਸਾਂ ਵਿਚ ਰੰਮ ।ਾ ਦਾ ਪਤਾ ਲਗਦਾ ਹੈ। ਆਪਨੂੰ ਤਜਰਬਾ ਹੈ ਕਿ ਜਦੋਂ ਅਕਹਿ ਸੁੰਦਰਤਾ ਦਾ ਝਲਕਾ ਬੁੱਧੀ ਤੇ ਪੈਂਦਾ ਹੈ ਤਾਂ ਬੁੱਧੀ ਜੋ ਦੇਸ਼ਕਾਲ ਵਿਚ ਵਿਚਰਦੀ ਹੈ ਉਹ ਮਾਨੋਂ ਖੜੋ ਜਾਂਦੀ ਹੈ, ਇਸ ਨੂੰ ਦੇਸ਼ਕਾਲ ਦਾ ਗਿਆਨ ਭੁੱਲ ਜਾਂਦਾ ਹੈ ਤੇ ਆਪਾ (ਅਨੰਤ) ਨਾਲ ਛੁਹ ਪਾ ਲੈਂਦਾ ਹੈ। ਜਦੋਂ ਫਿਰ ਬੁੱਧੀ ਸਫੁਰਨ ਹੁੰਦੀ ਹੈ ਤਾਂ 'ਵਾਹ ਵਾਹ' ਮੂੰਹੋਂ ਨਿਕਲਦਾ ਹੈ ਪਰ ਉਸ ਛੁਹ ਲੈਨ ਦੇ ਕਾਲ ਦਾ ਪਤਾ ਨਹੀਂ ਲਗਦਾ ਕਿਉਂਕਿ ਬੁੱਧੀ ਤਾਂ ਤਦੋਂ ਖੜੋ ਗਈ ਸੀ ਤੇ ਦੇਸ਼ਕਾਲ ਦਾ ਗਿਆਨ ਰਹਿ ਚੁਕਾ ਸੀ ਤਾਂ ਉਹ ਅਦੇਸ਼ ਤੇ ਅਕਾਲ ਅਵਸਥਾ ਦਾ ਪਤਾ ਕੀਕੂੰ ਦੇਵੇ। ਕਵਿ ਜੀ ਦੀ ਇਹ ਇਕ ਤੁਕ ਉਹਨਾਂ ਦੇ ਅੰਤ੍ਰੀਵ ਗਤੀਆਂ ਦੇ ਜਾਣੂ ਹੋਣ ਦੇ ਕਮਾਲ ਦੀ ਸਾਖ ਭਰਦੀ ਹੈ । ਅੰਕ ੨੩ ਵਿਚ ਫਿਰ ਇਸ ਵਿਸਮਾਦੀ ਡੋਬੇ ਦਾ ਇਸ਼ਾਰਾ ਕਰਦੇ ਹਨ:–'ਚਿਤ ਥਿਰ ਭੇ ਇਨ'=ਇਹਨਾਂ ਦੇ ਮਨ ਏਕਾਗ੍ਰ ਹੋ ਗਏ ਹਨ।

ਦੂਸਰ ਨਹੀਂ ਨਿਹਾਰੋਂ[1] ॥੨੪॥ ਸੁਨਿ ਕੈ 'ਪਸ਼ਚਮ ਦੇਸ਼' ਬਤਾਯੋ। 'ਤਹਾਂ ਮਸੰਦ ਤੁਮਾਰ ਕਰਿ ਲਯਾਯੋ।ਲਗਸੋ ਦਰਬ ਇਸ ਲਾਖ ਅਢਾਈ।ਤਿਤ ਹੀ ਕਾਰੀਗਰਨਿ ਬਨਾਈ[2] ॥ ੨੫ ॥ ਨਹਿੰ ਇਸ ਦੇਸ਼ ਬਨਾਵੈ ਕੋਈ। ਇਕ ਨੌਰੰਗ ਢਿਗ, ਸਮ ਨਹਿੰ ਸੋਈ'। ਨ੍ਰਿਪ ਕਹਿ 'ਇਤੋ ਦਰਬ ਭੀ ਥੋਰਾ। ਬਨਸੋ ਅਜਾਇਬ ਬਰ ਚਹੁੰ ਕੋਰਾ' ॥ ੨੬ ॥ 'ਸੁਨਹੁ ਗਿਰੇਸ਼ੁਰ ! ਗੁਰ ਘਰ ਜੋਈ। ਕਮਤੀ ਕਿਸੂ ਬਾਤ ਨਹਿੰ ਕੋਈ। ਚਹੁੰਦਿਸ਼ਿ ਤੇ ਸਾਗਰ ਲਗਿ ਅਵਨੀ। ਚਲੀ ਆਇੰ ਵਸਤੂ ਗਨ ਰਵਨੀ ॥੨੭॥ ਆਦਿ ਸਿੰਗਲਾਦੀਪ ਜਲਧ ਮਹਿੰ[3]।ਗੁਰ ਸਿਖ ਆਨਤਿ ਸੁਧਿ* ਲਹਿ ਜਹਿੰ ਕਹਿੰ'। ਏਵ ਬਿਲੋਕਤਿ ਬੋਲਤਿ ਜੌ ਲੌਂ। ਆਯੋ ਝੂਲਤਿ ਕੁੰਚਰ ਤੌ ਲੌਂ ॥ ੨੮ ॥ ਸਭਿ ਬਿਧਿ ਸੁੰਦਰ ਸਜਤਿ ਸ਼ਿੰਗਾਰਾ। ਖਰੇ ਹੋਇ ਕਰਿ ਬੰਦਨ ਧਾਰ।ਜਿਤਿਕ ਰੋਟਕਾ ਕੋਰਿ ਅਕਾਰਾ। ਸ਼ੋਭਤਿ ਤਿਤਿਕ ਸੁਪੈਦ ਲਿਲਾਰਾ[4]॥੨੯॥ ਤਹਿੰ ਤੇ ਧਾਰ ਤਰੈ ਕੋ ਚੀਨੀ। ਸਿਤ ਹੀ ਚਲੀ ਜਹਾਂ ਲਗਿ ਬੀਨੀ[5]। ਅਪਰ ਸ਼ਿੰਗਾਰ ਹਜ਼ਾਰਨਿ ਕੇਰਾ। ਗਜਗਾਹਨ ਜੁਤਿ ਦਿਪਤਿ ਬਡੇਰਾ ॥ ੩੦ ॥ ਭੀਮਚੰਦ ਅਵਿਲੋਕ ਗਯੰਦ। ਭਯੋ ਰਿਦੇ ਮਹਿੰ ਹਰਖ ਬਿਲੰਦ। ਬਿਕਸਸੋ ਬਦਨ ਅਜਾਇਬ ਨਾਨਾ[6]।–ਅਧਿਕ ਦੂਰ ਤੇ ਕਿਨਹੂੰ ਆਨਾ–॥੩੧॥ਸ਼੍ਰੀ ਕਲਗ਼ੀਧਰ ਤਬਹਿ ਉਚਾਰਾ। 'ਇਕ ਤੌ ਗਜ ਕੌ ਅਜਬ ਅਕਾਰਾ। ਪੁਨ ਗੁਨ ਗਨ ਕੌ ਇਸ ਮਹਿੰ ਲਹੀਯਤਿ। ਕਰਹਿ ਕਾਰ ਜੌ ਮੁਖ ਤੇ ਕਹੀਅਤਿ ॥ ੩੨ ॥ ਸਭਿ ਮਤਿ ਯੁਤਿ ਚਤੁਰਈ ਵਿਸ਼ੇਖ। ਜਿਮ ਮਾਨੁਖ ਕੀ ਲਖਿਯ ਅਸ਼ੇਖ'। ਸੁਨਿ ਗੁਰ ਬਾਨੀ ਗਿਰਪਤਿ ਬੋਲਾ। 'ਇਹ ਕੁੰਚਰ ਪ੍ਰਭੁ ਅਹੈ ਅਮੋਲਾ ॥ ੩੩ ॥ ਜਿਸ ਕੇ ਸਮ ਦੂਸਰ ਨਹਿੰ ਔਰ। ਦੇਸ਼ ਬਿਦੇਸ਼ ਅਨੇਕੈਂ ਠੌਰ। ਅਦਭੁਤ ਗੁਨ ਹੈਂ ਜਥਾ ਬਤਾਵਹੁ। ਕ੍ਰਿਪਾ ਧਾਰਿ ਕਰਿ ਸਭਿ ਦਿਖਰਾਵਹੁ'॥੩੪॥ ਚੌਰ ਕਰੀ ਕਰ ਮੈਂ ਪਕਰਾਯੋ[6]। ਗੁਰ ਢਿਗ ਪਾਛੈ ਖਰੇ ਝੁਲਾਯੋ।ਪੁਨ ਜਲ ਝਾਰੀ[7] ਕਰ ਗਹਿਵਾਈ।ਸਮ ਸੇਵਕ ਕੇ ਚਰਨ ਧੁਵਾਈ ॥ ੩੫ ॥ ਪਟ ਕੋ ਪਕਰਿ ਪੌਂਛਨਾ ਕਰੈ। ਪਨਹੀ ਝਾਰਿ ਅਗਾਰੀ ਧਰੈ।

[1]ਉਧਰ ਦੇ ਹੀ ਕਾਰੀਗਰਾਂ ਨੇ ਬਨਾਈ ਹੈ (ਚਾਂਦਨੀ)। [2]ਜੋ ਸਮੁੰਦਰ ਵਿਚ ਹੈ। [3]ਮੱਥਾ। [4]ਚਿੱਟੀ ਹੀ ਚਲੀ ਗਈ ਜਿੱਥੋਂ ਤਕ ਸੁੰਡ ਦੀ ਨੋਕ ਹੈ [ਫਾ:, ਬੀਨੀ=ਨੱਕ, ਭਾਵ ਸੁੰਡ]। [5]ਨਾਨਾ ਅਜੀਬ ਵਸਤੂਆਂ ਨੂੰ ਦੇਖ (ਭੀਮ ਚੰਦ ਦਾ) ਮੂੰਹ ਖਿੜਿਆ। [6]ਦੋਰ ਹਾਥੀ ਦੀ ਸੁੰਡ ਵਿਚ ਫੜਾਇਆ। [7]ਪਾਣੀ ਦੀ ਸੁਰਾਹੀ। *ਪਾ:–ਸੁਖਿ।

ਪੁਨ ਸਤਿਗੁਰ ਗਹਿ ਕਰਿ ਧਨੁ ਹਾਥ। ਸਰ ਬਗਰਾਇ ਔਂਚਿ ਬਲ ਸਾਥ[1] ॥੩੬॥ਕੁੰਚਰ ਕੋ ਦਿਖਰਾਇ ਚਲਾਏ।ਬੀਚ ਲੱਛਕੇ ਤਾਕਿ ਲਗਾਏ।ਸ਼ੁਕਤ ਜਾਤਿ ਸਰਪ ਸਮ ਖਪਰੇ। ਕੇਹਰਿ ਹਤਹਿੰ ਕਹਾਂ ਨਰ ਬਪੁਰੇ[2] ॥੩੭॥ ਪੁਨ ਕੁੰਚਰ ਕੋ ਸ਼ਾਰਤ[3] ਕੀਨਿ। 'ਗਮਨਹੁ, ਆਨਿ ਬਾਨ ਕੌ ਬੀਨਿ[4]। ਚਪਲ ਚਾਲ ਤੇ ਚਲਨੋ ਸੁਹਾਵਤਿ। ਗਰ ਕੀ ਕਿੰਕਨਿ ਅਲਪ ਬਜਾਵਤਿ ॥੩੮॥ ਕੰਚਨ ਚੂੜ ਦਸਨ ਮਹਿੰ ਪਾਏ। ਰਜਤ ਸ਼੍ਰਿੰਖਲਾ ਪਾਇ[5] ਸੁਹਾਏ। ਉਤ-ਲਾਵਤਿ ਪਹੁੰਚਨੋ ਤਹਿੰ ਜਾਈ। ਗਡੇ ਖਰੇ ਜਹਿੰ ਸਰ ਸਮੁਦਾਈ ॥ ੩੯ ॥ ਬੀਨ ਬੀਨ ਬੀਨੀ ਸੰਗ[6] ਬਾਨ। ਕਰੇ ਬਟੋਰਨਿ ਜਿਸ ਬਰ ਥਾਨ[7]। ਆਨਿ ਪ੍ਰਭੂ ਕੇ ਆਗੇ ਧਰੇ। ਲੇਕਰਿ ਬਸਤ੍ਰ ਪੋਂਛਿਬੋ ਕਰੇ* ॥੪੦॥ ਨਿਜ ਨਿਖੰਗ ਮਹਿੰ ਪੁਨ ਸਭਿ ਪਾਏ। ਹੇਰਿ ਗਿਰੇਸ਼ੁਰ ਸਭਿ ਬਿਸਮਾਏ। ਇਮ ਸਰੂਪ ਐਸ਼੍ਵਰਜ ਨਿਹਾਰਾ।–ਬਨੋਂ ਸਿੱਖ ਮੈਂ–ਰਿਦੇ ਬਿਚਾਰਾ॥੪੧॥–ਜਿਨਕੋ ਅਸ ਪ੍ਰਤਾਪ ਜਗ ਸਾਰੇ।ਕਰਾਮਾਤ ਸਾਹਿਬ ਗੁਨ ਭਾਰੇ। ਲੋਕ ਪ੍ਰਲੋਕ ਸਹਾਇਕ ਹੋਇ। ਦਰਸ਼ਨ ਤੇ ਅਘ ਰਹੈ ਨ ਕੋਇ–॥ ੪੨ ॥ ਇਮ ਚਿਤਵਤਿ ਬਹੁ ਬਾਤਨਿ ਕਰੀ।ਬੈਠੇ ਰਹੇ ਗੁਰੂ ਖਟ ਘਰੀ।ਰੁਖ ਲਖਿ ਭੀਮਚੰਦ ਕਰਿਨਮੋਂ। ਉਠਨੋ ਸਭਾ ਤੇ ਚਲਿ ਤਿਹ ਸਮੋਂ ॥ ੪੩ ॥ ਅੰਤਰਜਾਮੀ ਗੁਰੂ ਬਿਚਾਰਾ। –ਗਿਰਪਤਿ ਬਨੈ ਜਿ ਸਿੱਖ ਹਮਾਰਾ। ਤਬਿ ਨਹਿੰ ਹੋਵਹਿੰ ਜੰਗ ਅਖਾਰੇ। ਪੂਰਬ ਇਹ ਹਮ ਸੰਗ ਬਿਗਾਰੇ[8]–॥੪੪॥ਜਬਿ ਡੇਰੇ ਮਹਿੰ ਪਹੁੰਚਨੋ ਜਾਈ। ਚਿਤਵਤਿ ਗਿਰਪਤਿ ਮਤਿ ਬਿਚਲਾਈ।–ਜੋ ਗਿਰਪਤਿ ਹੈਂ ਭ੍ਰਾਤ ਹਮਾਰੇ। ਬਨੋਂ ਸਿੱਖ ਸੋ ਕਹਾਂ ਉਚਾਰੇਂ। ੪੫ ॥ ਕਰਹਿੰ ਹਾਸ ਮੋ ਕੋ ਮਿਲਿ ਕਰਿਕੈ। ਲਿਯੋ ਕਹਾਂ ਮਤਿ ਗੁਰ ਕੋ ਧਰਿ ਕੈ।ਰੀਤਿ ਅਜੋਗ ਜਾਨਿ ਕਰਿ ਮੇਰੀ।ਕਹੈਂ ਅਲਪ ਮਤਿ ਹੈ ਇਸ ਕੇਰੀ–॥੪੬॥ ਇੱਤਯਾਦਿਕ ਬਹੁ ਤਰਕ ਉਠਾਇ।

---

[1]ਬਲ ਨਾਲ ਖਿੱਚ ਕੇ ਤੀਰ ਚਲਾਏ। [2]ਸ਼ੇਰ ਨੂੰ ਮਾਰਨ ਵਾਲੇ (ਤੀਰ) ਹੈਨ, ਮਨੁਖ (ਉਨ੍ਹਾਂ ਅੱਗੇ) ਕੀ ਵਿਚਾਰੇ ਹਨ। [3]ਸੈਨਤ। [4]ਜਾਹ ਲਿਆ ਬਾਣਾਂ ਨੂੰ ਚੁਣਕੇ। [5]ਪੈਰੀਂ ਚਾਂਦੀਦੇ ਸੰਗਲ। [6]ਸੁੰਡ ਨਾਲ। [7]ਜਿਸ (ਹਾਥੀ ਦਾ) ਸ੍ਰੇਸ਼ਟ ਲਿਬਾਸ ਹੈ। [8]ਭਾਵ ਗੁਰੂ ਜੀ ਨੇ ਅਰੰਮ ਵਾਚ ਲਿਆ ਕਿ ਸਭ ਤੋਂ ਪਹਿਲਾਂ ਇਹ ਸਾਡੇ ਨਾਲ ਵਿਗਾੜ ਕਰੇਗਾ। *ਹਾਥੀ ਦੇ ਇਨ੍ਹਾਂ ਕਰਤਬਾਂ ਨੂੰ ਪੜ੍ਹਕੇ ਅਸੰਭਵ ਨਹੀਂ ਮੰਨਣਾ ਚਾਹੀਏ, ਹਾਥੀ ਬਹੁਤ ਸਿਆਣਾ ਪਸੂ ਹੈ ਤੇ ਸਿਖਾਏ ਬਹੁਤ ਕੁਛ ਸਿੱਖਦਾ ਹੈ। ਜਿਨ੍ਹਾਂ ਸਰਕਸ ਦੇ ਤਮਾਸ਼ੇ ਡਿੱਠੇ ਹਨ ਉਨ੍ਹਾਂ ਨੇ ਅਜ ਕਲ ਦੇ ਸਮੇਂ ਵਿਚ ਹਾਥੀਆਂ ਦੇ ਅਨੇਕ ਅਸਚਰਜ ਕਰਨ ਵਾਲੇ ਕਰਤਬ ਡਿੱਠੇ ਹੋਣਗੇ।

ਸਭਿ ਨ੍ਰਿਪ ਦਿਸ਼ਿ ਸੰਸੈ ਉਪਜਾਇ। ਗਈ ਸੁਮਤਿ ਫਿਰਿ ਬਡ ਹੰਕਾਰੀ। ਯਾਂਤੇ ਕਾਚੇ ਅਹੈਂ ਪਹਾਰੀ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਭੀਮਚੰਦ' ਪ੍ਰਸੰਗ ਬਰਨਨੰ ਨਾਮ ਏਕ ਊਨ ਤ੍ਰੈਂਸਤੀ ਅੰਸੂ ॥ ੨੯ ॥

੩੦. [ਭੀਮ ਚੰਦ ਵਿਦਾ। ਸ਼ਸਤ੍ਰ ਵਿੱਦਯਾ ਅੱਭ੍ਯਾਸ]।

ਦੋਹਰਾ ॥ ਮੰਦ ਭਾਗ ਕੀ ਮਤਿ ਫਿਰੀ ਗੁਰ ਸਿੱਖੀ ਨਹਿੰ ਭਾਇ। ਜਿਮ ਚਾਹੈਂ ਪ੍ਰਭੁ ਤਿਮ ਕਰੈਂ ਭਜੈਂ ਕਿਧੌਂ ਅਪਨਾਇੰ[1]॥੧॥ਚੌਪਈ॥ਢਟਕ ਮਨਿੰਦ[2] ਹੁਤੀ ਮਤਿ ਕਾਚੀ। ਢਿਗ ਸਤਿਸੰਗ ਰੰਗ ਸ਼ੁਭ ਰਾਚੀ[3]। ਬਿਛਰਜੋ ਜਬਹਿ ਤਥਾ ਰਹਿ ਗਇਊ। ਜਥਾ ਪ੍ਰਥਮ ਮੂਰਖ ਮਤਿ ਭਇਊ॥੨॥ਜਿਮ ਰਵਿ ਕਿਰਨ ਮੁਕਰ ਪਰ ਭਾਸਨਿ[4]।ਕਰਤਿ ਹੁਤਾਸਨ ਤੁਰਤ ਪ੍ਰਕਾਸ਼ਨਿ[5]। ਤੇਜ ਸਹਿਤ ਹੁਇ ਜਾਤਿ ਪ੍ਰਤਾਪੀ[6]। ਮੋਹ ਦਾਰ ਕੌ ਦੇਵਤਿ ਖਾਪੀ[7] ॥ ੩ ॥ ਜੋ ਰਵਿ ਕਿਰਨ ਛੁਅਹਿ ਨਹਿੰ ਤਾਂਹੂੰ*। ਰਹੈ ਤਥਾ ਹੁਇ ਕਾਜ ਨ ਕਾਹੂੰ। ਤਿਮ ਸ਼ਰਧਾ ਉਰ ਤੇ ਗੁਰ ਹਰੀ। ਰਹਜੋ ਪ੍ਰਥਮ ਸਮ ਕਜੋਂਹੂੰ ਨ ਸਰੀ॥੪॥ਦਿਵਸ ਆਗਲੇ ਰੁਖਸਦ ਜਾਚੀ। ਹੰਕਾਰੀ ਮੂਰਖ ਮਤਿ ਕਾਚੀ। ਗਿਰਪਤਿ ਕੌ ਆਸ਼ੈ ਪ੍ਰਭੁ ਜਾਨਾ।ਕਰਨਿ ਬਿਸਰਜਨ ਕੋ ਹਿਤ ਠਾਨਾ ॥੫॥ ਬਾਸੁਰ ਜਾਮ ਰਹਜੋ ਜਬਿ ਆਈ। ਪੁਨ ਸਤਿਗੁਰ ਨਿਜ ਸਭਾ ਲਗਾਈ। ਪਠਿ ਮਾਨਵ ਕੋ ਮਹਿਪ ਹਕਾਰਾ। ਆਯੋ ਲੈ ਸਮਾਜ ਭਟ ਭਾਰਾ ॥੬॥ ਨਿਜ ਦਲ ਬਲ ਕੌ ਕਰਹਿ ਦਿਖਾਵਨ। ਜਿਸ ਤੇ ਬਡੋ ਲਖਹਿੰ ਗੁਰ ਪਾਵਨ[8]। ਜੋਤਿਕ ਪ੍ਰਭੁਤਾ ਘਰ ਕੀ ਸਾਰੀ। ਆਨੀ ਸੰਗ ਗਿਰੇਸ਼ ਹਕਾਰੀ ॥੭॥ ਨਮੋ ਕਰਤਿ ਪ੍ਰਭੁ ਕੋ ਢਿਗ ਬਿਰਜੋ। ਬਿਨੈ ਸਹਿਤ ਮੁਖ ਬੋਲਨਿ ਕਰਜੋ।ਰਾਜ ਸਾਜ ਕੀ ਅਨਿਕ ਪ੍ਰਕਾਰਾ। ਕਹਤਿ ਬਾਤ ਬਨ ਖਿਲਿਨਿ ਸ਼ਿਕਾਰਾ॥੮॥ਦੈ ਘਟਿਕਾ ਜਬਿ ਬੈਠਿ ਬਿਤਾਈ। ਨੰਦ ਚੰਦ ਦਿਸ਼ਿ ਦ੍ਰਿਸ਼ਟਿ ਚਲਾਈ। ਕਹਜੋ ਪ੍ਰਭੂ 'ਉਠਿ ਆਨਹੁ ਜਾਈ। ਸਿਰੇਪਾਉ, ਦੀਜੈ ਗਿਰਰਾਈ' ॥ ੯ ॥ ਸੁਨਤਿ ਹੁਕਮ ਕੋ ਤਤਛਿਨ ਆਨਾ। ਪਸ਼ਮੰਬਰ ਜਿਸ ਮੋਲ ਮਹਾਨਾ। ਜ਼ਰੀ ਛੋਰ

[1] ਆਪਣਾ ਕਰ ਲੈਣ। [2] ਬਲੌਰ ਵਾਂਗ। [3] ਸਤਿਸੰਗ ਦੇ ਨੇੜੇ ਹੋਣ ਤੇ ਸ਼ੁਭ ਮਤ ਵਿਚ ਰਚ ਗਈ ਸੀ। [4] (ਆਤਸ਼ੀ) ਸ਼ੀਸ਼ੇ ਪਰ ਪ੍ਰਕਾਸ਼ਦੀਆਂ ਹਨ। [5] ਭਾਵ ਅੱਗ ਪ੍ਰਕਾਸ਼ ਕਰ ਦਿੰਦੀਆਂ ਹਨ। [6] (ਉਹ ਸ਼ੀਸ਼ਾ) ਤੇਜ ਸੰਜੁਕਤ ਹੋਕੇ (ਅੱਗੋਂ) ਤਪਾਵਨ ਹਾਰ ਹੋ ਜਾਂਦਾ ਹੈ। [7] ਮੋਹ ਰੂਪੀ (ਦਾਰ=) ਲਕੜੀ ਨੂੰ ਸਾੜ ਦੇਂਦਾ ਹੈ ਭਾਵ ਆਤਸ਼ੀ ਸ਼ੀਸ਼ਾ ਹੇਠਾਂ ਪਈ ਲਕੜੀ ਨੂੰ ਸਾੜਦਾ ਹੈ ਤਿਵੇਂ ਗੁਰੂ ਤੇਜ ਦੀ ਸਮੀਪਤਾ ਬੁੱਧੀ ਨੂੰ ਆਤਮ ਤੇਜ ਨਾਲ ਭਰਕੇ ਅੰਦਰਲੇ ਮੋਹ ਨੂੰ ਸਾੜਦੀ ਹੈ। [8] ਭਾਵ ਛੁਹਣੋ ਹਟ ਜਾਵੇ ਸ਼ੀਸ਼ੇ ਨੂੰ ਤਾਂ.....। [9] ਪਵਿੱਤ੍ਰ ਗੁਰੂ ਜੀ (ਮੈਨੂੰ) ਵੱਡਾ ਲਖ ਲੈਣ। *ਪਾ-ਕਾਹੂੰ।

ਜੁਗ ਜਾਂਹਿ[1] ਬਡੇਰੀ। ਦੀਰਘ ਪਗੀਆ ਸੂਖਮ ਹੇਰੀ ॥ ੧੦ ॥ ਗੁਰ ਕੇ ਪਦ ਅਰਬਿੰਦ ਲਗਾਇ। ਦੀਨੀ ਨੰਦ ਚੰਦ ਗਿਰਰਾਇ। ਲੈ ਨਿਜ ਕਰ ਮਹਿੰ ਸੀਸ ਲਗਾਈ। ਪੁਨ ਕੋਸ਼ਪ ਕੇ ਕਰ ਪਕਰਾਈ ॥ ੧੧॥ ਪੁਨ ਵਜ਼ੀਰ ਕੋ ਦੇ ਸਿਰੁਪਾਇ।ਅਪਰ ਮੁਸਾਹਿਬ ਢਿਗ ਸਮੁਦਾਇ।ਗੁਰ ਘਰ ਤੇ ਸਭਿਹਿਨਿ ਕੋ ਮਿਲਯੋ। ਨਮੋ ਠਾਨਿ ਚਾਹਤਿ ਚਿਤ ਚਲਯੋ ॥੧੨॥ ਭੀਮਚੰਦ ਆਨੰਦ ਬਿਲੰਦਾ। ਨਿਕਸਯੋ ਵਹਿਰ ਸੰਗ ਨਰ ਬ੍ਰਿੰਦਾ। ਨਿਜ ਡੇਰੇ ਮਹਿੰ ਪਹੁੰਚਯੋ ਜਾਈ। ਨਿਸਾ ਬਿਤਾਇਸਿ ਕੀਨਿ ਚਢਾਈ ॥ ੧੩ ॥ ਦੁੰਦਭਿ ਕੋ ਬਜਾਇ ਮਗ ਪਰਯੋ। ਐਸੂਰਜ ਗੁਰੁ ਕੋ ਰਿਦੈ ਬਿਚਰਯੋ। ਜਰ ਨਹਿੰ ਸਕਯੋ ਜਰਹਿੰ ਉਰ ਮਾਂਹੀ। ਸ਼ੰਕਤਿ ਚਿਤ ਸਿਖ ਹੋਯਸਿ ਨਾਂਹੀ ॥ ੧੪ ॥ ਗਟੀ ਅਟਪਟੀ[2] ਗਿਨਤਿ ਘਨੇਰੀ।–ਗੁਰ ਢਿਗ ਵਸਤੁ ਅਜਾਇਬ ਹੇਰੀ। ਮੋ ਕਹੁ ਕਿਮ ਇਹ ਪ੍ਰਾਪਤਿ ਹੋਇ।ਜਿਸਤੇ ਜਸ ਜਗ ਮਹਿੰ ਬਡ ਜੋਇ॥੧੫॥ ਗਿਰਪਤਿ ਹੇਰਹਿੰ ਨਿਕਟਿ ਜਿ ਮੇਰੇ।ਬਿਸਮਹਿੰ ਕਹਿੰ ਬਡਿਆਇ ਬਡੇਰੇ[3]। ਰਿਦੇ ਸਰਾਹਿੰ ਨ ਹੁਇਂਤਿਨ ਪਾਹੀਂ[4]।ਆਵਹਿੰ ਜਿਤਿਕਬਿਲੋਕਨਿ ਜਾਂਹੀ ॥ ੧੬ ॥ ਜੇ ਕਰਿ ਸਭਿ ਵਸਤੁ ਨਹਿੰ ਪਾਵੌਂ। ਜਸੋਂ ਕਸੋਂ ਕਰਿ ਕੁੰਚਰ ਅਨਵਾਵੌਂ। ਪ੍ਰਥਮ ਕਰੌਂ ਛਲ ਬੁਧਿ ਬਲ ਪਾਇ । ਬਿਨਾ ਬਖੇਰੇ ਪਹੁੰਚਹਿ ਆਇ ॥੧੭॥ ਕਿਸੀ ਬਹਾਨੇ ਕਰਿਹਹੁੰ ਜਾਚੇ। ਭਲੇ ਪੁਰਖ ਆਨਹਿੰ ਢਿਗ ਤਾਚੇ[5]।ਜਸੋਂ ਕਸੋਂ ਕਰਿ ਇਕਬਾਰ ਜਿ ਪਾਵੌਂ।ਫੇਰ ਨ ਦੈਹੌਂ ਗਜ ਅਪਨਾਵੌਂ ॥ ੧੮ ॥ ਰਾਜਨੀਤਿ ਜਾਨਹਿੰ ਜੇ ਸਯਾਨੇ। ਜਤਨ ਕਰਨਿ ਸਭਿ ਬਿਧਿਨਿ ਬਖਾਨੇ। ਕਸੋਹੂੰ ਬਾਂਛਾ ਪੁਰਵਹਿ ਨਾਂਹੀ । ਸ਼ਾਮ ਰੁ ਦਾਮ, ਭੇਦ ਕੋ ਮਾਂਹੀ ॥ ੧੯ ॥ ਕਰਨੋ ਬਨੈ ਦੰਡ ਪੁਨ ਆਛੋ। ਬਲ ਦਲ ਨਿਜ ਪਰ ਲਖਿ ਕਰਿ ਆਛੋ[6]। ਜਥਾਕਰਮ[7] ਇਨ ਕਰਹਿ ਬਨਾਈ। ਪ੍ਰਥਮ ਸਾਮ ਮਿਲਿਬੋ ਬਨਿ ਆਈ[8] ॥ ੨੦ ॥ ਇਸਤੇ ਕਾਜ ਸੁਧਾਰਹਿ ਨਾਨਾ। ਸੋ ਕਹੀਯਤਿ ਅਤਿਸ਼ੈ ਮਤਿਵਾਨਾ। ਜੇ ਇਸਤੇ ਨਹਿੰ ਬਾਂਛਾ ਪੁਰੈ।ਦਾਮ[9] ਦੇਨਿ ਕੋ ਸ਼ੁਭ ਮਤਿ ਧਰੈ

---

[1]ਦੋਵੇਂ ਜ਼ਰੀਦਾਰ ਪੱਲੇ ਵਡੇ ਹਨ ਜਿਸ ਦੇ। [2]ਸੜਦਾ ਹੈ। [3]ਬਿਥਵੀਆਂ ਗਿਣਤੀਆਂ। [4]ਵਡੀ ਵਡਿਆਈ। [5]ਭਾਵ ਦਿਲ ਵਿਚ ਮੈਨੂੰ ਸਲਾਹੁਣਗੇ ਕਿਉਂਕਿ ਉਹਨਾਂ ਪਾਸ ਐਸੀਆਂ ਵਸਤੂਆਂ ਹਨ ਨਹੀਂ। [6]ਭਲੇ ਪੁਰਸ਼ ਤਿਨ੍ਹਾਂ (ਵਸਤੂਆਂ) ਨੂੰ ਮੇਰੇ ਪਾਸ ਲਿਆਉਣਗੇ। [7](ਜੇਕਰ) ਕਿਸੀ ਤਰ੍ਹਾਂ ਨਾਲ। [8](ਪ੍ਰੰਤੂ) ਆਪਣਾ ਤੇ ਦੂਜੇ ਦਾ ਦੇਖਕੇ ਬਲ ਦਲ ਚੰਗੀ ਤਰ੍ਹਾਂ। [9]ਕ੍ਰਮਵਾਰ; ਇਕ ਦੇ ਮਗਰੋਂ ਦੂਸਰਾ। [10]ਪਹਿਲਾਂ ਹੈ, ਸ਼ਾਮ ਅਰਥਾਤ ਮਿਲਾਪ ਦਾ ਕਰਨਾ। [11]ਰੁਪੱਯਾ।

॥੨੧॥ ਪਰ ਕੋ ਉਰ ਲਾਲਚ ਉਪਜਾਇ। ਅਪਨੋ ਕਾਰਜ ਲਏ ਬਨਾਇ। ਸੋ ਪੂਰਬ ਤੇ ਲਘੁਮਤਿ ਅਹਿਈ। ਰਾਜਨੀਤਿ ਗ੍ਯਾਤਾ ਇਮ ਕਹਿਈਂ ॥੨੨॥ਇਨ ਦੋਇਨ ਤੇ ਕਾਜ ਨ ਬਨੈ।ਤ੍ਰਿਤਿਯ ਭੇਦ ਕਰਿਬੋ ਪੁਨ ਭਨੈਂ[੧]। [੨]ਪਰ ਕੋ* ਭਟ ਕੈ ਸਚਿਵ ਸਯਾਨੇ।ਕਿਧੌਂ ਮੁਸਾਹਿਬ ਸਖਾ ਪਛਾਨੇ ॥੨੩॥ ਇੱਤ੍ਯਾਦਿਕ ਪਰ ਕੋ* ਅਪਨਾਇ। ਦਰਬ ਕਿ ਆਦਰ ਆਦਿਕ ਗਾਇ। ਇਸਤੇ ਅਪਨੋ ਕਾਰਜ ਕਰੈ[੨]। ਜੋ ਮਹਿਪਾਲਕ ਸ਼ੁਭ ਮਤਿ ਧਰੈ ॥੨੪॥ ਜੋ ਤੀਨਹੁੰ ਤੇ ਪੁਰਹਿ ਨ ਲਾਲਸ।ਬਹੁਰ ਨ ਕਰੈ ਲਰਨਿ ਕੋ ਆਲਸ।ਚਾਰਹੁੰ ਮਹਿ ਜੋ ਪੁਰਖ ਸਯਾਨੇ। ਕ੍ਰੂਰ ਕਪਟ ਕੋ ਨਿਪਟ[੩] ਸੁ ਠਾਨੈਂ॥੨੫॥ਇਨ ਤੇ ਹੀ ਕਾਰਜ ਸ਼ੁਭ ਬਨਿਹੀ। ਪਰ ਕੋ ਸਾਥ ਰਹੈ ਛਲ ਸਨ ਹੀ[੪]–। ਇੱਤ੍ਯਾਦਿਕ ਮਤਿ ਕੁਟਿਲ ਕਠੋਰਾ। ਗਿਨਤਿ ਗਟੀ ਗਮਨਜੋਂ ਘਰ ਓਰਾ ॥੨੬॥ ਇਤ ਸਤਿਗੁਰ ਸੁਖ ਪਾਇਂ ਘਨੇਰੇ। ਬਚਨ ਬਿਲਾਸ ਕਰਹਿਂ ਜੁਧ ਕੇਰੇ। ਬੋਇ ਬੀਜ ਸੰਗ੍ਰਾਮ ਕਰਨਿ ਕੋ।ਜਥਾ ਪਿਤਾਮਾ ਚਹੇ ਲਰਨਿ ਕੋ॥੨੭॥ਧਨੁ ਬਿੱਦ੍ਯਾ ਕੋ ਨਿਤ ਅੱਭ੍ਯਾਸਹਿਂ। ਅਪਰ ਸਰਬ ਭਟ ਕਰਹਿਂ ਜਿ ਪਾਸਹਿਂ। ਭੁਜਦੰਡਨ ਮਹਿਂ ਓਜ ਵਧਾਵਹਿਂ। ਐਂਚਿ ਕਵਾਦਾ ਕਰਨਿ ਟਿਕਾਵਹਿਂ[੫] ॥ ੨੮॥ ਦੀਹ ਖਾਕ ਤੋਦਾ[੬] ਬਨਵਾਵਹਿਂ। ਬਲ ਤੇ ਲੈਸਾਂ[੭] ਸਕਲ ਧਸਾਵਹਿਂ। ਰਾਖਹਿਂ ਦੀਰਘ ਦੂਰ ਨਿਸ਼ਾਨਾ। ਹਤਹਿਂ ਬੀਚ ਤੇ ਛੂਟਹਿ ਬਾਨਾ ॥ ੨੯ ॥ ਦੂਰ ਦਰਾਜ਼ੀ ਕਿਤਿਕ ਪ੍ਰਹਾਰਹਿਂ।ਕੋਸਨਿ ਲਗਿ ਪਹੁੰਚਹਿਂ ਨ ਨਿਹਾਰਹਿਂ। ਜਿਤਿਕ ਸਰਾਸਨ ਵਿੱਦ੍ਯਾ ਹੋਤਿ[੮]।ਭਟਨ ਦਿਖਾਵਹਿਂਕਰਨਿਉਦੋਤ[੯]॥੩੦॥ ਹੋਰਿ ਹੋਰਿ ਨਰ ਗਨ ਬਿਸਮਾਵਹਿਂ। [੧੦]ਗੁਰ ਕਰਿ ਸਕਹਿਂ ਅਪਰ ਕਿਮ

[੧]ਫਿਰ ਤੀਸਰਾ ਭੇਦ(ਕਰਨ ਨੂੰ) ਕਹਿੰਦੇ ਹਨ,(ਅਰਥਾਤ)ਭੇਦ (ਦੁਸ਼ਮਨ ਦੇ ਘਰ ਵਿੱਚ ਪਾਟਕ) ਪਾਉਣਾ। [੨]ਪਰਾਏ (ਭਾਵ ਸ਼ੱਤ੍ਰੂ ਦੇ) ਕਵੀ (ਯਾ ਯੋਧੇ)ਯਾ ਵਜ਼ੀਰ ਦਾਨੇ ਯਾ ਮੁਸਾਹਿਬ ਯਾ ਜੋ ਉਸ ਦੇ ਮਿੱਤ੍ਰ ਪਛਾਣ ਵਿੱਚ ਆਉਣੇ, ਇਸ ਤਰ੍ਹਾਂ ਦੇ (ਆਦਮੀ) ਪਰਾਏ ਦੇ ਅਪਣਾ ਲਵੇ, ਚਾਹੇ ਉਨ੍ਹਾਂ ਨੂੰ ਧਨ ਚਾਹੇ ਆਦਰ ਦੇਕੇ, ਇਸ ਤਰ੍ਹਾਂ ਆਪਣਾ ਕੰਮ ਕਰ ਲਵੇ। [੩]ਅਤਿਸ਼ੈ ਕਰ। [੪]ਛਲ ਸਹਿਤ। [੫]ਨਰਮ ਕਮਾਨਾਂ ਨੂੰ ਖਿੱਚ ਕੇ ਹੱਥਾਂ ਨੂੰ ਟਿਕਾਉਂਦੇ ਹਨ। [੬]ਮਿੱਟੀ ਦਾ ਇਕ ਖਾਸ ਤਰ੍ਹਾਂ ਦਾ ਢੇਰ, ਜੋ ਤੀਰ ਚਲਾਉਣ ਦੀ ਮਸ਼ਕ ਵਾਸਤੇ ਬਣਾਉਂਦੇ ਹਨ। [ਫਾ:, ਖਾਕ ਤੋਦਹ]। [੭]ਤੀਰੰਦਾਜ਼ੀ ਸਿੱਖਣ ਲਈ ਅੱਭ੍ਯਾਸ ਕਰਨ ਦਾ ਤੀਰ ਜੋ ਮਾਮੂਲੀ ਤੀਰਾਂ ਤੋਂ ਲੰਮੇਰਾ ਤੇ ਮੋਟੀ ਨੋਕ ਦਾ ਹੁੰਦਾ ਹੈ। ਹੋਰ ਹਿੰਦੀ ਕਵੀਆਂ ਨੇ ਭੀ ਇਹ ਪਦ ਵਰਤਿਆ ਹੈ। [੮]ਤੀਰੰਦਾਜ਼ੀ ਦੀ ਵਿਦਿਆ ਹੁੰਦੀ ਹੈ। [੯](ਉਨ੍ਹਾਂ ਵਿਚ ਚਾਉ) ਉਦਯ ਕਰਨ ਲਈ।

*ਪਾ:–ਪਠ ਕੋ।

ਪਾਵਹਿਂ'। ਜਹਿਂ ਕਹਿ ਤੀਰਨ ਕੇਰ ਪ੍ਰਸੰਗ। ਪ੍ਰਗਟ ਭਯੋ ਜਗ ਮਹਿਂ ਰਿਪੁ ਭੰਗ'॥੩੧॥'ਗੁਰੂ ਬਾਨ ਕੇ ਆਨ ਸਮਾਨ।ਨਹਿਂ ਦਿਖੀਯਤਿ ਬਿਚ ਸਰਬ ਜਹਾਨ'।ਜਹਿਂ ਕਹਿਂ ਸੁਨਹਿ ਸੁਨਾਵਹਿ ਕੋਈ।ਬਿੰਦ੍ਰਾ ਸਰਨਿ ਸਲਾਹਹਿ ਸੋਈ ॥ ੩੨ ॥ ਚਢਹਿਂ ਪ੍ਰਸਾਦੀ ਗਜ ਪਰ ਕਬੈ। ਬਿਚਰਹਿਂ ਕਾਨਨ ਮਹਿਂ ਗੁਰ ਤਬੈ। ਕਬਿਹੂੰ ਬਲੀ ਤੁਰੰਗ ਅਰੋਹੈਂ। ਮੋਰ ਮਨਿੰਦ ਮੋਰ ਗਨ ਜੋਹੈਂ[2] ॥੩੩॥ ਕਬਿਹੂੰ ਮਤੰਗ ਔਰ ਜੋ ਪਾਸ। ਤਿਸ ਪਰ ਚਢਹਿਂ ਅਨੇਕ ਬਿਲਾਸ। ਰਾਜ ਨੀਤਿ ਬਰਤਹਿਂ ਜਿਮ ਰਾਜਾ। ਨਿਤ ਬਿਰਧਾਵਹਿਂ ਰਾਜ ਸਮਾਜਾ ॥ ੩੪ ॥ ਸਨੈ ਸਨੈ ਸਿਖ ਸੈਨ ਸਕੇਲੈਂ। ਬਸਤ੍ਰ ਸ਼ਸਤ੍ਰ ਤੇ ਜੋ ਬਨਿ ਛੈਲੈਂ[3]। ਦੇਸ਼ ਬਿਦੇਸ਼ਨਿ ਤੇ ਨਰ ਆਵੈਂ।ਆਯੁਧ ਹਯਨਿ ਉਪਾਇਨ ਲਯਾਵੈਂ॥੩੫॥ ਵਧਹਿ ਤਬੇਲਾ ਦਿਨਪ੍ਰਤਿ ਘਨੋ।ਦੇਤਿ ਅਹਾਰ ਸਿਤਾ ਘ੍ਰਿਤ ਸਨੋ। ਖੁਲਹਿ ਦਿਹਾਰੀ ਲੋਂ ਸਮੁਦਾਇ*। ਲੋਕ ਹਜ਼ਾਰਹੁ ਲੰਗਰ ਖਾਇ ॥ ੩੬ ॥ ਦੇਹਿਂ ਭਟਨ ਕੌ ਗਿਨਿ ਦਰਮਾਹਾਂ। ਕਰਹਿਂ ਨੌਕਰੀ ਜੋ ਗੁਰ ਪਾਹਾ। ਨਰ ਗਨ ਲੈ ਕੁਟੰਬ ਕੋ ਆਏ।ਬਸਹਿਂ ਅਨੰਦਪੁਰਿ ਮੈਂ ਸੁਖ ਪਾਏ ॥ ੩੭ ॥ ਰਹੈ ਪੌਰ ਪਰ ਭੀਰ ਘਨੇਰੀ।–ਦਰਸ਼ਨ ਦੇ[4] ਨਿਕਸਹਿਂ ਕਿਸ ਬੇਰੀ–। ਸੰਗਤਿ ਬਹੁ ਇਕਠੀ ਹੁਇ ਜਾਇ।ਦੇਸ਼ ਬਿਦੇਸ਼ਨ ਤੇ ਚਲਿ ਆਇ॥੩੮॥ਕਰ ਕੋ ਜੋਰਿ[5] ਮੇਵਰਾ ਕਹੈ। 'ਸਿਖ ਗਨ ਮਿਲੇ ਦਰਸ ਕੋ ਚਹੈਂ'। ਦੁਇ ਤ੍ਰੈ ਬਾਰਿ ਕਰਹਿ ਸੁਧ ਆਛੇ[6]। 'ਜਗਤ ਆਪ ਕੇ ਦਰਸ਼ਨ ਬਾਂਛੈ' ॥ ੩੯ ॥ ਬਸਤ੍ਰ ਸ਼ਸਤ੍ਰ ਕੋ ਭਲੇ ਸਜਾਵੈਂ। ਸ਼੍ਰੀ ਸਤਿਗੁਰ ਫਿਰ ਬਾਹਿਰ ਆਵੈਂ। ਸੁੰਦਰ ਸਦਨ ਸਭਾ ਕੋ ਜਹਾਂ। ਬੈਠਿ ਸਿੰਘਾਸਨ ਸ਼ੋਭਹਿਂ ਤਹਾਂ ॥ ੪੦ ॥ ਉਮਡਹਿ ਸੰਗਤਿ ਕਈ ਹਜ਼ਾਰਾਂ। ਅਨਿਕ ਅਕੋਰਨ ਜੁਤਿ ਹੱਥਯਾਰਾਂ। ਦਰਬ ਤੁਰੰਗ ਬਿਭੂਖਨ ਚੀਰ। ਅਰਪਹਿਂ ਆਨਿ ਗੁਰੂ ਕੇ ਤੀਰ ॥ ੪੧ ॥ ਜਸ ਜਸ ਧਰੈਂ ਕਾਮਨਾ ਆਵੈਂ।ਦਰਸ਼ਨ ਕਰਹਿਂ ਸਕਲ ਸੋ ਪਾਵੈਂ। ਧਨ ਦਸੌਂਧ ਕੋ ਆਨਹਿ ਕੋਇ। ਕਿਤਿਕ ਚਹਤਿ ਗੁਰ ਦਰਸ਼ਨ ਹੋਇ ॥ ੪੨ ॥ ਦੇਤਿ ਖੁਸ਼ੀ ਕੌ ਕਰਹਿਂ ਨਿਹਾਲ। ਜਿਤ ਕਿਤ ਫੈਲਯੋ ਸੁਜਸੁ ਬਿਸਾਲ।ਰਾਜ ਸਾਜ ਸਤਿਗੁਰ ਘਰ

---

[1]ਸ਼ੱਤ੍ਰੂ ਦੇ ਨਾਸ਼ ਕਰਨਹਾਰੇ ਦਾ, ਭਾਵ ਗੁਰੂ ਜੀ ਦਾ। (ਅ) ਰਿਪੁ ਭੰਗ ਤੀਰਾਂ ਦਾ ਪ੍ਰਸੰਗ ਜਗ ਵਿਚ ਪ੍ਰਗਟ ਭਇਆ। [2]ਜਦ (ਘੋੜਾ) ਮੋੜਦੇ ਹਨ ਤਾਂ ਮੋਰ ਵਾਂਙ ਸਾਰੇ (ਲੋਕੀਂ) ਦੇਖਦੇ ਹਨ। [3]ਬਾਂਕੇ ਭਾਵ ਤਯਾਰ ਬਰ-ਤਯਾਰ। [4]ਦੇਣ ਲਈ। [5]ਹੱਥ ਜੋੜ ਕੇ। [6](ਸ਼੍ਰੀ ਗੁਰੂ ਜੀ ਨੂੰ) ਖਬਰ ਕਰਦਾ ਹੈ।

*ਪਾ:–ਦੇਵਹਿਂ ਦਰਬ ਲੇਹਿਂ ਸਮੁਦਾਇ।

ਆਯੋ। ਸਕਲ ਸਮਾਜ ਭਲੇ ਬਿਰਧਾਯੋ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਭੀਮਚੰਦ ਬਿਸਰਜਨ' ਪ੍ਰਸੰਗ ਬਰਨਨੰ ਨਾਮ ਤ੍ਰਿੰਸਤੀ ਅੰਸੁ ॥ ੩੦॥

੩੧. [ਭੀਮਚੰਦ ਦਾ ਦੂਤ ਹਾਥੀ ਮੰਗਣ ਆਯਾ]।

ਦੋਹਰਾ॥ਇਸ ਪ੍ਰਕਾਰ ਸ਼੍ਰੀ ਸਤਿਗੁਰੂ ਕਰਤਿ ਅਨੇਕ ਬਿਲਾਸ।ਕਰੀ ਪ੍ਰਸਾਦੀ ਪਰ ਚਵੈਂ ਮਹਿਦ ਸ਼ਿੰਗਾਰੈਂ ਤਾਸ ॥ ੧ ॥ ਚੌਪਈ ॥ ਬਨ ਮਹਿੰ ਬਿਚਰਹਿੰ ਪੁਨ ਪੁਰਿ ਆਵਹਿੰ। ਅਨਿਕ ਅਖੇਰ ਘਾਤ ਕਰਿ ਲਯਾਵਹਿੰ।ਜਿਨ ਜੀਵਨ ਕੋ ਪੁੰਨ ਪ੍ਰਕਾਸ਼ੈ। ਸਤਿਗੁਰ ਹਾਥ ਬਨਹਿ ਤਿਨ ਨਾਸ਼ੈ ॥੨॥ਤੇਜ ਤੁਰੰਗਮ ਪਰ ਆਰੋਹੈਂ।ਚਲਤਿ ਫੈਦਾਵਤਿ ਮ੍ਰਿਗ ਜਿਮ ਸੋਹੈਬਹੁ ਸ਼ਸਤ੍ਰਨਿ ਅੱਭਯਾਸ ਕਮਾਵਹਿੰ। ਨਰ ਢਿਗਵਰਤੀ ਕੋ ਸਿਖਰਾਵਹਿੰ॥੩॥ਤੋਮਰ, ਤੀਰ, ਤੁਪਕ, ਤਰਵਾਰ। ਤਬਰ, ਤਮਾਂਚੇ, ਤੇਜ਼ੋ ਚਾਰੁ। ਬਖਸ਼ਹਿੰ ਸੁਭਟਨਿ ਕੋ ਹਰਖਾਵਹਿੰ। ਆਪ ਚਲਾਇ ਤਿਨਹੁੰ ਦਿਖਰਾਵਹਿੰ॥੪॥ ਅਧਿਕ ਸੂਰਤਾ ਕਰਹਿੰ ਸਰਾਹਿਨਿ:–।'ਲਰਕਤਿਹੋਇੰ ਲੋਕ ਭਟ ਬਾਹਨ*। ਬਿਜੈ ਕਰਹਿੰ ਭੂਤਲ ਸੁਖ ਭੋਗਹਿੰ। ਰਨ ਕਰਿ ਮਰਹਿੰ ਜਾਤਿ ਸੁਰ ਲੋਗਹਿੰ ॥੫॥ ਤਹਾਂ ਅਨੇਕ ਅਨੰਦ ਮਿਲੈ ਹੈਂ। ਸੁਜਸੁ ਬਿਲੰਦ ਸਭਿਨਿ ਮਹਿੰ ਪੈ ਹੈਂ'। ਦੇਸ਼ ਬਿਦੇਸ਼ਨ ਸੰਗਤਿ ਆਵਹਿ। ਦਰਸਹਿ,ਮਨੋ ਕਾਮਨਾ ਪਾਵਹਿ॥੬॥ ਸਿੱਖਨਿ ਕੋ ਸ਼ੁਭ ਮਤਿ ਨਿਤ ਦੇਤਿ। ਭਗਤਿ ਗਯਾਨ ਵੈਰਾਗ ਸਮੇਤ। ਇਸ ਪ੍ਰਕਾਰ ਨਿਤ ਸਮਾ ਬਿਤਾਵੈਂ।ਭਏ ਤਰੁਨ ਗੁਰ ਰੂਪ ਸੁਹਾਵੈ॥੭॥ਕੇਤਿਕ ਸਮਾ ਬਿਤੀਤਨਿ ਭਯੋ। ਜਬਿ ਕੋ ਭੀਮਚੰਦ ਮਿਲਿ ਗਯੋ। ਮਨ ਮੂਰਖ ਕੋ ਚਿਤਵਨਿ ਸੋਈ। ਲੈਬੋ ਦੁਰਦ ਪ੍ਰਸਾਦੀ ਜੋਈ ॥ ੮ ॥ ਅਨਿਕ ਜਤਨ ਕੋ ਚਿਤਵਤਿ ਰਹੈ। –ਕਿਸ ਪ੍ਰਕਾਰ ਕਰਿ ਗੁਰ ਤੇ ਲਹੈਂ। ਪ੍ਰਥਮ ਲਰਨਿ ਕੀ ਬਾਤ ਨ ਆਛੇ। ਲੇਉਂ ਕਪਟ ਕਰਿ–ਨਿਤ ਮਨ ਬਾਂਛੇ॥੯॥ਇਕ ਦਿਨਬੈਠਿ ਸਭਾ ਕੇ ਮਾਂਹੀ। ਸ਼ੁਭ ਮਤਿ[2] ਕਰੇ ਹਕਾਰਨਿ ਪਾਹੀ। ਜਿਤਿਕ ਮੁਸਾਹਿਬ ਅਪਰ ਵਜ਼ੀਰ। ਆਇ ਢਿਰੇ ਭੂਪਤਿ ਕੇ ਤੀਰ॥੧੦॥ਸਭਿ ਢਿਗ ਭਨਯੋ ਮਨੋਰਥ ਆਪਨ। ਜਿਸ ਪ੍ਰਕਾਰ ਚਿਤਵਤਿ ਚਿਤ ਪਾਪਨ। 'ਮੈਂ ਚਾਹਤਿ ਗੁਰ ਤੇ ਗਜ ਲੀਨੋ।

[1]ਸੂਰਮੇ ਦੀਆਂ ਬਾਹਾਂ ਨਾਲ ਲੋਕ ਲਟਕਦੇ ਹੁੰਦੇ ਹਨ। ਪਰ ਜਾਪਦਾ ਹੈ ਕਿ ਅਸਲ ਪਾਠ ਹੋਣਾ ਹੈ 'ਲਰਕਤ ਦੋਇ ਲੋਕ ਭਟ ਬਾਹਨ'=ਸੂਰਮੇ ਦੀਆਂ ਬਾਹਾਂ ਨਾਲ ਦੋਏ ਲੋਕ ਲਟਕਦੇ ਹਨ, ਲਿਖਾਰੀ ਦੀ ਕਲਮ ਉਕਾਈ ਨੇ, 'ਦੋਇ' ਦਾ 'ਹੋਇ' ਕਰ ਦਿਤਾ ਹੈ। ਕਿਉਂਕਿ ਅਗੇ ਕਵਿ ਜੀ ਦੋਹੁੰ ਲੋਕਾਂ ਦਾ ਵੇਰਵਾ ਵੀ ਗਿਣਦੇ ਹਨ। ਅਤੇ ਅੱਗੇ ਕਈ ਥਾਈਂ ਇਹੋ ਖ਼ਯਾਲ ਕਵੀ ਜੀ ਦਾ ਆਉਣਾ ਵੀ ਹੈ।/[2]ਬੁਧੀਮਾਨ। *ਪਾ:–ਲਰਤਿਹੁ ਹੋਇ ਲੋਕ ਭਟ ਬਾਹਨ।

ਅਚਰਜ ਮਹਾਂ ਬਿਲੋਕਨਿ ਕੀਨੋ ॥੧੧॥ ਕਿਸ ਤੇ ਆਗੇ ਸੁਨਜੋ ਨ ਐਸੇ। ਪਿਖਿਨਿ ਬਿਲੋਚਨ ਤੇ ਹੁਇ ਕੈਸੇ।ਲਾਇਕ ਪਤਿਸ਼ਾਹਨ ਕੇ ਪਾਸੀ। ਪਰਚਤਿ ਚਿਤ ਜਿਸ ਪਿਖਤਿ ਹੁਲਾਸੀ[1]॥੧੨॥ਕੈ ਹਮ ਤੇ ਮਹਿਪਾਲਕ ਭਾਰੇ। ਸ਼ੋਭਤ ਦੀਰਘ, ਥਿਰ ਹੈ ਦ੍ਵਾਰੇ[2]।ਜਨੋਂ ਕਨੋਂ ਕਰਿ ਲੇਨੋ ਬਨਿ ਆਵੈ।ਕਰਹਿਂ ਕਪਟ ਕਾਰਜ ਸਰ ਜਾਵੈ॥੧੩॥ਹੋਇ ਸਰਲ ਜੋ ਜਾਚਹਿਂ ਗੁਰ ਤੇ।ਨਹਿਂ ਦੇ ਸਕਹਿਂ ਪ੍ਰੇਮ ਬਹੁ ਉਰਤੇ[3]।ਰਚਹੁ ਘਾਤ ਐਸੀ ਜਿਮ ਦੇਹਿਂ।ਏਕਬਾਰ ਕਨੋਂਹੂੰ ਕਰ ਲੇਹਿਂ[4] ॥੧੪॥ ਭੀਮਚੰਦ ਕੋ ਸੁਨਿ ਕਰਿ ਆਸ਼ੈ। ਕਰਿ ਬਿਚਾਰ ਪੁਨ ਬਚਨ ਪ੍ਰਕਾਸ਼ੈ।[5]ਇਹ ਤੋ ਨਹੀਂ ਕਠਨ ਕੁਛ ਬਾਤ।ਗਜ ਲੈਬੇ ਕੀ ਪ੍ਰਾਪਤਿ ਘਾਤ[6] ॥ ੧੫ ॥ ਜੋ ਰਾਵਰ ਕੋ ਨੰਦਨ ਟੀਕਾ[7] । ਤਿਸ ਉਮੈਦ ਹੈ ਆਵਨ ਟੀਕਾ[*]।ਫਤੇਸ਼ਾਹ ਭੇਜਜੋ ਅਬਿ ਚਾਹਤਿ।ਸੁਤਾ ਬਸਾਹ ਕੋ ਕਰਨਿ ਉਮਾਹਤਿ॥੧੬॥ਹਿਤ ਬਰਾਤ ਮੈਂ ਲੇ ਕਰਿ ਜਾਨੈ[8]।ਇਮਜਾਚੇਤੇਨਹਿੰਗੁਰਮਾਨੈ[9]। ਜਾਨੈ ਬਹੁਤ ਦਿਵਸ ਮੈਂ ਐਹੈਂ[10]।ਕਰਹਿਂ ਫਰੇਬ ਨ ਕੁੰਚਰ ਦੈਹੈਂ॥੧੭॥ਯਾਂਤੇ ਇਸ ਪ੍ਰਕਾਰ ਨਰ ਜਾਇ। ਸਹਿਤ ਬੇਨਤੀ ਬਾਕ ਅਲਾਇ।–ਸਿਰੀ ਨਗਰ ਤੇ ਸਾਕ ਹਮਾਰੇ।ਲਾਗੀ ਪਠੇ ਆਇ ਇਸ ਬਾਰੇ॥੧੮॥ ਤਿਨਹੁ ਦਿਖਾਵਨਿ ਕੇ ਹਿਤ ਚਹੀਅਹਿ। ਵਸਤੁ ਅਜਾਇਬ ਤੁਮ ਢਿਗ ਲਹੀਅਹਿ। ਕਰਹੁ ਕ੍ਰਿਪਾ ਜਾਚਜੋ ਗਜ ਦੀਜੈ। ਰਾਜਨ ਕੋ[10]ਘਰ ਅਪਨਿ ਜਨੀਜੈ॥੧੯॥ ਨਰ ਸਾਕਨਿ†ਕੇ ਤਿਨਹੁ ਦਿਖਾਇ।ਪੁਨ ਹਾਥੀ ਇਹਦੇਹਿਂ ਪੁਚਾਇ–[7]।ਜਬਹਿ ਮੁਸਾਹਿਬ ਮੰਤ੍ਰ ਬਤਾਇਵ। ਭੀਮਚੰਦ ਸੁਨਿਕੈ ਹਰਖਾਇਵ ॥ ੨੦ ॥ ਕਰੀ ਸਰਾਹਨਿ ਬੁੱਧਿ ਬਡੇਰੀ।[5]ਇਸ ਬਿਧਿ ਹੀ ਆਵਤਿ ਮਤਿ ਮੇਰੀ। ਏਕ ਬਾਰ ਕੁੰਚਰ ਸੋ ਪਾਊਂ। ਬਹੁਰ ਨ ਦੇਉਂ ਨਿਕਟਿ ਰਖਵਾਊਂ[7]॥੨੧॥ਸਭਿਹੂੰ ਮਸਲਤ ਇਹ ਠਹਿਰਾਈ।–ਗਜ ਪ੍ਰਾਪਤਿ ਹੈ–ਇਮ ਮਨਭਾਈ।ਤਬਿ ਵਕੀਲ ਕੋ ਨਿਕਟਿ ਹਕਾਰਾ । ਸਗਲ ਭੇਦ ਤਿਸ ਪਾਸ ਉਚਾਰਾ ॥ ੨੨ ॥ [6]ਗੁਰ

---

[1]ਜਿਸ ਦੇ ਹੁਲਾਸ ਨੂੰ ਵੇਖਦਿਆਂ (ਅ) ……ਚਿਤ ਪਰਚਦਾ ਹੈ ਤੇ ਖੁਸ਼ ਹੁੰਦਾ ਹੈ। [2]ਯਾ ਮੇਰੇ ਤੋਂ ਵਡੇ ਰਾਜਿਆਂ ਦੇ ਦ੍ਵਾਰੇ (ਇਹੋ ਜਿਹੀਆਂ ਵਸਤੂਆਂ) ਖਲੋਤੀਆਂ ਸ਼ੋਭਦੀਆਂ ਹਨ। [3]ਦਿਲੋਂ ਪਿਆਰ ਹੈ (ਹਾਥੀ ਨਾਲ ਗੁਰੂ ਜੀ ਦਾ)। [4]ਦਾਉ ਪ੍ਰਾਪਤਿ ਹੈ:–। [5]ਆਪਦਾ ਜੋ ਟਿੱਕਾ ਪੁੱਤ੍ਰ ਹੈ। [6]ਤਿਲਕ ਭਾਵ ਕੁੜਮਾਈ ਦਾ ਸ਼ਗਨ। [7]ਜੰਞ ਵਿੱਚ ਲੈ ਜਾਣ ਵਾਸਤੇ। [8]ਇਉਂ ਮੰਗਿਆਂ ਤੇ ਗੁਰੂ ਜੀ ਨਹੀਂ ਮੰਨਣਗੇ। [9](ਗੁਰੂ ਜੀ ਜਾਣ ਲੈਣਗੇ) ਕਿ ਬਹੁਤੇ ਦਿਨਾਂ ਨੂੰ ਆਵੇਗਾ ਹਾਥੀ (ਇਸ ਲੰਈ"")। [10]ਰਾਜੇ ਦਾ। *ਪਾ:–ਹੀਕਾ। †ਪਾ:–ਸਗਿਜਨਿ।

ਢਿਗ ਜਾਹੁ ਪ੍ਰਸਾਦੀ ਲਜਾਵਹੁ।ਅਪਨੀ ਬੁਧਿ ਬਿਸਾਲ ਉਪਜਾਵਹੁ।ਬਿਨਤੀ ਸਹਿਤ ਰਚਹੁ ਚਤੁਰਾਈ। ਜਿਸ ਤੇ ਨਿਜ ਕਾਰਜ ਬਨਿ ਆਈ ॥ ੨੩ ॥ ਕਹਹੁ ਕੂਰ ਬਡ ਕਪਟ ਸਮੇਤ।ਜਸੋਂ ਕਸੋਂ ਆਨੋ ਕਰੀ ਨਿਕੇਤ। ਜੋ ਕਰਿ ਇਹ ਕਾਰਜ ਕਰਿ ਲਜਾਵਹਿ। ਬਹੁ ਬਖਸ਼ੀਸ਼ ਮੋਹਿ ਤੇ ਪਾਵਹਿ ॥ ੨੪ ॥ ਜਾਨੀ ਜਾਇ ਸੁਮਤਿ ਜਿਮ ਤੇਰੀ। ਸਕਲ ਪ੍ਰਕਾਰ ਖੁਸ਼ੀ ਹੁਇ ਮੇਰੀ।ਜਿਮ ਦੇਖਹਿ ਗੁਰ ਕੋ ਰੁਖ ਮਹਾਂ। ਹੁਇ ਅਨੁਸਾਰੀ ਬੋਲਹੁ ਤਹਾਂ[1]॥੨੫॥ਇੱਤਨਾ ਦਿਕ ਬਨਾਇ ਬਹੁ ਬਾਤੀ। ਸਿਖਰਾਵਤਿ ਰਚਿਬੇ ਹਿਤ ਘਾਤੀ। ਮਹਿਮਾ ਲਖਹਿ ਨ-ਇਹ ਜਗ ਸ੍ਵਾਮੀ। ਸਕਲ ਘਟਨਿ ਕੋ ਅੰਤਰਿ ਜਾਮੀ ॥੨੬॥ ਅਤਿ ਮਤਿ ਕੋ ਰਤਨਾਕਰ ਪੂਰੇ[1]। ਬਡ ਗੰਭੀਰ ਚਰਿਤ ਜਿਨ ਰੂਰੇ-ਰੰਚਕ ਭੁਰ ਚਾਤੁਰਤਾ ਪਾਇ। ਛਲਨੋ ਚਹੈ ਤਿਨ ਲਖਿ ਅਲਪਾਇ[2]॥੨੭॥ ਮਾਰਤੰਡ ਮੰਡਲ ਬਡ ਚੰਡੈ[3]। ਜੋ ਦੀਪਤਿ ਬ੍ਰਹਮੰਡ ਅਖੰਡੈ[4]। ਲਖਹਿ ਸੁਰਾਸੁਰ ਸਤਿਗੁਰ ਸਾਚਾ[5]। ਛਲਨੋ ਚਹਤਿ ਤਿਨ ਕੋ ਮਤਿ ਕਾਚਾ ॥ ੨੮ ॥ ਗਰਬ ਕਰਹਿ ਉਰ ਜਸੋਂ ਖੱਦਯੋਤ[6]। ਉਡਿ ਉਡਿ ਨਿਜ ਦਿਖਰਾਇ ਉਦੋਤ[7]।ਲੈ ਸਿੱਖਯਾ ਕੋ ਸਕਲ ਪ੍ਰਕਾਰੀ। ਚਲਿਬੇ ਹਿਤ ਵਕੀਲ ਭਾ ਤਮਾਰੀ ॥ ੨੯ ॥ ਨਿਜ ਰਾਜੇ ਕੋ ਧੀਰਜ ਦੀਨਿ। ‘ਕਰਹੁ ਫਰੇਬ ਅਨੇਕ ਪ੍ਰਬੀਨ। ਆਨਨੋ ਹੀ ਜਾਨਹੁ ਮਨ ਮਾਂਹੀ। ਤੁਮ ਇਕਬਾਲ[8] ਬਿਦਤਿ ਜਹਿ ਕਾਂਹੀ ॥ ੩੦ ॥ ਸੈਲੇਂਦ੍ਰਨਿ ਬਿੰਦਨਕੋ ਟੀਕਾ[9]।ਜਥਾ ਗਜਿੰਦ੍ਰ[10] ਮ੍ਰਿਗਨਿ ਮਹੁ ਨੀਕਾ।ਸਭ-ਲਹਿ ਤੋਹਿ ਮਨੋਰਥ ਸਾਰੈ[7]। ਇਮ ਤਰੀਫ ਕਰਿ ਚਹਤਿ ਪਧਾਰੈ ॥ ੩੧॥ ਨਮੋ ਕਰਤਿ ਹਯ ਤਬਹਿ ਅਰੂਢਾ। ਗਮਨਨੋ ਪੰਥ ਚਿਤਹਿ ਛਲ ਗੂਢਾ। ਪਹੁੰਚਨੋ ਆਨਿ ਅਨੰਦ ਪੁਰਿ ਥਾਨਾ।ਕੀਨਸਿ ਡੇਰਾ ਹੇਰਿ ਮਕਾਨਾ ॥੩੨॥ ਧਰਿ ਕਰਿ ਚੀਰ ਸਰੀਰ ਅਛੇਰੇ। ਸਤਿਗੁਰ ਪੌਰ ਪਹੁੰਚਿ ਤਿਸ ਬੇਰੇ। ਦ੍ਵਾਰਪਾਲ ਕੋ ਭਨਤਿ ਜਨਾਈ ; ‘ਪਠਨੋ ਮੋਹਿ ਗੁਰ ਢਿਗ ਗਿਰਰਾਈ ॥ ੩੩ ॥ ਅੰਤਰ ਜਾਇ ਕਰਹੁ ਸੁਧਿ ਮੋਰੀ।ਕਰਹੁ ਬੰਦਨਾ ਜੁਗ ਕਰ ਜੋਰੀ[7]। ਸੁਨਤਿ ਪੌਰ ਪਤਿ[11] ਤਿਸ ਠਹਿਰਾਯੋ। ਆਪ ਗਯੋ ਜਹਿ ਪ੍ਰਭੂ ਸੁਹਾਯੋ ॥ ੩੪ ॥ ਰੂਖ ਕੋ ਦੇਖਿ ਜੋਰਿ ਕਰ ਬੋਲਾ। ‘ਸ੍ਰੀ ਪ੍ਰਭੂ ਨਿਜ ਦਾਸਨਿ ਕੋ ਓਲਾ !ਭੀਮ

[1]ਸਮੁੰਦਰ। (ਅ) ਰਤਨਾਂ ਦੀ ਖਾਣ ਹਨ । [2]ਅਲਪੱਗਜ । [3]ਬਡੇ ਤੇਜ ਵਾਲਾ ਜੋ ਸੂਰਜ ਮੰਡਲ ਹੈ [4]ਜੋ ਇਕ ਰ ਬ੍ਰਹਮੰਡ ਵਿਚ ਪ੍ਰਕਾਸ਼ਦਾ ਹੈ । [5](ਸੂਰਜ ਸਮਾਨ ਸ਼੍ਰੀ ਗੁਰ ਜੀ ਨੂੰ) ਸੁਰ ਤੇ ਦੈਂਤ ਸੱਚਾ ਗੁਰੂ ਕਰਕੇ ਜਾਣਦੇ ਹਨ । [6]ਟਟੈਹਣਾ । [7]ਪ੍ਰਕਾਸ਼ । [8]ਪ੍ਰਤਾਪ । [9]ਸਾਰੇ ਪਹਾੜ ਰਾਜਿਆਂ ਦੇ (ਆਪ) ਸ਼ਿਰੋਮਣਿ ਹੋ । [10]ਸ਼ੇਰ । (ਅ) ਐਰਾਵਤ [11]ਦਰਬਾਨ ਨੇ ।

ਚੰਦ ਸੈਲਿੰਦ੍ਰ ਬਿਲੰਦੀ। ਪਠਨੋ ਵਕੀਲ ਨਮਹਿੰ ਕਰ ਬੰਦੀ ॥ ੩੫ ॥ ਕਦਮ ਪਦਮ ਕੋ ਦਰਸ਼ਨ ਚਾਹਤਿ। ਕੁਛ ਕਾਰਜ ਹਿਤ ਲਖਿਯ ਉਮਾਹਤਿ[1]। ਥਿਰਨੋ ਪੌਰ ਪਰ ਯਥਾ ਹੁਕਮ ਹੈ।ਕਰਹਿੰ ਸੁਨਾਵਨ,ਕ੍ਰਿਤੀਤਥਾ ਹੈ[2]॥੩੬॥ ਸ਼੍ਰੀ ਕਲਗ਼ੀਧਰ ਸਤਿਗੁਰ ਸਾਚੇ। ਸੁਨਤਿ ਉਚਾਰੀ ਆਇਸੁ ਤਾਚੇ[3]। 'ਕਰਹਿੰ ਹਕਾਰਨਿ ਤਿਸ ਕੋ ਕਾਲੀ[4]। ਦੇਗ਼ ਰਸਤ ਤੇ ਰਖਹੁ ਨ ਖਾਲੀ' ॥੩੭॥ਦ੍ਵਾਰਪਾਲ ਤਬਿ ਆਨਿ ਸੁਨਾਈ। ਆਛੀ ਮਾਨਿ ਗਯੋ ਨਿਜ ਥਾਂਈਂ। ਕਹਿ ਪੁਨ ਰਸਤ ਪੁਚਾਵਨਿ ਕਰੀ। ਖਾਨ ਪਾਨ ਕੀਨਸਿ ਬਿਧਿ ਖਰੀ ॥੩੮॥ ਥਿਤ ਭੋਰੇ ਹੁਇ ਨਿਸਾ ਬਿਤਾਈ।ਜਾਗੋ ਪੁਨ ਪ੍ਰਭਾਤਿ ਹੈ ਆਈ। ਸਤਿਗੁਰ ਕਰਿ ਸ਼ਨਾਨ ਸ਼ੁਭ ਨੀਰੰ। ਬੈਠਿ ਸਮਾਧਿ ਲਗਾਇ ਗਹੀਰੰ ॥ ੩੯ ॥ ਚਾਰੁ ਸ਼ਰੀਰ ਚੀਰ ਬਿਧਿ ਨੀਕੰ। ਬਾਂਧੀ ਜਿਗਾ ਰੁਚਿਰ ਉਸ਼ਨੀਕੰ। ਉਦਯੋ ਦਯੋਸਪਤਿ[5] ਬਾਹਰਿ ਆਏ।ਕਲਗ਼ੀ ਸੁੰਦਰ ਸ਼ੋਭ ਵਧਾਏ ॥੪੦॥ ਨੰਦ ਚੰਦ ਜੁਤਿ ਬ੍ਰਿੰਦ ਮਸੰਦੰ। ਪਦ ਅਰਬਿੰਦ ਬੰਦਿ ਕਰ ਬੰਦੰ। ਮਾਤੁਲ ਤਬਿ ਕ੍ਰਿਪਾਲ ਚਲਿ ਆਯੋ। ਭਗਨੀ ਨੰਦ ਬੰਦਿ ਸੁਖ ਪਾਯੋ[6] ॥੪੧॥ ਪਾਂਚਹੁ ਬੀਰ ਭਾਣਜੇ ਆਏ। ਬਸਤ੍ਰ ਸ਼ਸਤ੍ਰ ਤੇ ਅਧਿਕ ਸੁਹਾਏ।ਦਰਸ਼ਨ ਕਾਂਖੀ ਸੰਗਤਿ ਜੇਤੀ। ਲਏ ਉਪਾਇਨ ਪਹੁੰਚੀ ਤੇਤੀ ॥ ੪੨ ॥ ਹੋਨਿ ਲਗੀ ਅਰਦਾਸ ਅਗਾਰੀ।ਹੇਰਿ ਹੇਰਿ ਹਰਖਤਿ ਹੁਇਂ ਵਾਰੀ। ਸਿੰਘਾਸਨ ਥਿਤ ਢੁਰਤੋ ਚੌਰ। ਬੈਠੇ ਕੁਲ ਸੋਢੀ ਸਿਰਮੌਰ ॥ ੪੩ ॥ ਦਾਸਨ ਕਰੈਂ ਭਾਵਨਾ ਪੂਰੀ। ਸਭਿ ਤੇ ਭਈ ਸਭਾ ਸ਼ੁਭ ਪੂਰੀ। ਕਰੁਨਾ ਭਰੇ ਬਿਲੋਚਨ ਕੋਰਹਿੰ[7]। ਹੇਰਹਿੰ ਪ੍ਰਿਯ ਸਿੱਖਨ ਕੀ ਓਰਹਿੰ ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਦੂਤ ਆਵਨਿ' ਪ੍ਰਸੰਗ ਬਰਨਨੰ ਨਾਮ ਏਕ ਤ੍ਰਿੰਸਤੀ ਅੰਸੂ ॥ ੩੧ ॥

੩੨. [ਵਕੀਲ ਵਾਪਸ ਗਿਆ]।

ਦੋਹਰਾ ॥ ਨੰਦ ਚੰਦ ਕਰ ਬੰਦਿ ਕਹਿ 'ਭੀਮਚੰਦ ਸੈਲਿੰਦ।ਪਠਨੋ ਸੁ ਅਬਹਿ ਹਕਾਰੀਏ ਦਰਸਹਿ ਪਦ ਅਰਬਿੰਦ' ॥ ੧ ॥ਚੌਪਈ॥ ਲੇ ਸ਼੍ਰੀ ਗੁਰ ਤੇ ਹੁਕਮ ਪਠਾਯੋ। ਸੁਨਿ ਵਕੀਲ ਸੋ ਤਤਛਿਨ ਆਯੋ।ਸਭਾ ਮਝਾਰ ਪ੍ਰਵੇਸ਼ਨੋ ਆਈ। ਧਰਿ ਅਕੋਰ ਕੋ ਗ੍ਰੀਵ ਨਿਵਾਈ ॥ ੨ ॥ ਜਹਾਂ ਮੇਵਰੇ ਥਾਨ ਬਤਾਯੋ। ਬੈਠਨੋ ਤ੍ਰਸਤਿ ਅੰਗ ਸੁਕਚਾਯੋ[8]। ਦੀਹ ਪ੍ਰਤਾਪ ਦਿਖਤਿ ਪ੍ਰਭੁ ਕੇਰੋ। ਜਥਾ

[1]ਉਤਸਾਹ ਵਾਲਾ ਦਿਸਦਾ ਹੈ। [2]ਉਵੇਂ ਹੀ ਕੀਤਾ ਜਾਵੇ। [3]ਤਿਸ ਨੂੰ। [4]ਕੱਲ ਨੂੰ। [5]ਸੂਰਜ ਨਿਕਲੇ। [6]ਭਾਵ, ਮਾਮਾ ਕ੍ਰਿਪਾਲ ਜੀ ਨੇ ਆਪਣੀ ਭੈਣ ਦੇ ਸਪੁਤ੍ਰ (ਗੁਰੂ ਜੀ) ਨੂੰ ਮੱਥਾ ਟੇਕ ਕੇ ਸੁਖ ਪਾਯਾ। [7]ਨੇਤ੍ਰਾਂ ਦੇ ਕੋਨੇ। [8]ਡਰਦਾ ਅੰਗ ਸੰਕੋਚ ਕੇ ਬੈਠਾ।

ਇੰਦ੍ਰਾਸਣ ਇੰਦ੍ਰ ਸੁ ਹੋਰੋ[1] ॥੩॥ ਹਾਥ ਬੰਦਿ ਕਰਿ ਅਰਜ਼ ਗੁਜ਼ਾਰੀ। 'ਕਰੀ ਨਮੋ ਨ੍ਰਿਪ ਆਪ ਅਗਾਰੀ। ਕਦਮ ਪਦਮ ਪਰ ਸਿਰ ਨਿਜ ਰਾਖਾ। ਦਾਸਨ ਦਾਸ ਹੋਨਿ ਅਭਿਲਾਖਾ'॥੪॥ਫੁਰਮਾਯੋ ਸ਼੍ਰੀ ਮੁਖ ਅਰਬਿੰਦੰ। 'ਭੀਮ-ਚੰਦ ਮਨੁਜੇਂਦ੍[2] ਬਿਲੰਦੰ। ਕੁਸ਼ਲ ਸਮੇਤ ਕਹਾਂ ਅਬਿ ਥਿਰਜੋ ? । ਇਤ ਤੇ ਜਾਇ ਗਮਨ ਕਿਤ ਕਰਜੋ ? ॥੫॥ ਕਹੁ ਕਾਰਨ ਤੂੰ ਨਿਜ ਆਗਵਨੂ। ਪਠਜੋ ਹੋਇ ਨ੍ਰਿਪ ਕਾਰਜ ਕਵਨੂ ?'। ਸੁਨਤਿ ਦੂਤ ਨੈ ਕੁਸ਼ਲ ਜਨਾਈ। 'ਜਬਿ ਕੋ ਦਰਸ ਕੀਨਿ ਗਿਰਰਾਈ ॥੬॥ ਤਬਿ ਕੇ ਗੁਨ ਗਨ ਰਾਵਰ ਕੇਰੇ। ਸ਼ਰਨਤਿ ਹੈ ਸਭਿ ਨਿਕਟ ਬਡੇਰੇ[3] ।–ਦੀਹ ਸੁਸ਼ੀਲ, ਗਹੀਲ ਰਸੀਲੇ[4] । ਡੀਲ ਛਬੀਲਾ, ਹਰਤਾ ਹੀ ਲੇ[5] ॥੭॥ ਭਾਗ ਵਿਸ਼ੇਸ਼ ਦੇਸ਼ ਕੇ ਭਏ। ਕਦਮ ਪਦਮ ਗੁਰ ਕੇ ਜਬਿ ਅਏ। ਸਭਿ ਲੋਕਨ ਕੋ ਹੋਤਿ ਭਲੇਰਾ। ਕੈ ਸੁਨਿ ਸ਼ਬਦ[6] ਦਰਸ ਕੈ ਹੇਰਾ[7] ॥ ੮ ॥ ਪਾਪ ਕਲਾਪ ਆਪ ਛਪਿ ਜੈ ਹੈਂ। ਜਹਿਂ ਕੇਹਰਿ ਤਹਿਂ ਨਹਿਂ ਗਜ ਭੈ ਹੈ। ਸਭਿਹਿਨਿ ਦੁਰਲਭ ਦਰਸ਼ਨ ਜੋਯੋ। ਭੂਤਲ ਇਤ ਕੋ ਪਾਵਨ ਹੋਯੋ ॥ ੯ ॥ ਇੱਤਯਾਦਿਕ ਮਹਿਮਾ ਗੁਨ ਬ੍ਰਿੰਦੰ। ਸੁਨਤਿ ਰਹੇ–ਸਭਿ ਕਹੇ ਨਰਿੰਦੰ[8]॥ਇਤ ਤੇ ਜਾਇ ਨ ਕਿਤਹੂੰਗਯੋਰਹਜੋ ਸਦਨ ਮਨ ਆਨੰਦ ਭਯੋ ॥੧੦॥ ਮਮ ਆਗਵਨ ਸੁਨਹੁ ਪ੍ਰਭੁ ! ਕਾਰਨ। ਰਾਵਰਿ ਕੈਨੈ[9] ਪਠਜੋ ਹਿਤ ਧਾਰਨ।ਰਾਜੇ ਹਾਥ ਜੋੜਿ ਇਮ ਭਾਖਾ।–ਚਰਨ ਕਮਲ ਮਹਿਂ ਪ੍ਰੀਤ ਭਿਲਾਖਾ[10] ॥੧੧॥ ਜੋਤਿਕ ਦੇਸ਼ ਰਾਜ ਮਮ ਸੈਲ[11]। ਅਪਨੋ ਜਾਨ ਕਰਹਿਂ ਗੁਰ ਸੈਲ[12]।ਜਿਮ ਅਪਨਜੋਂ ਪਰ ਹੁਕਮ ਬਖਾਨਹਿਂ। ਤਿਮ ਹੀ ਮੋ ਪਰ ਕਰੁਨਾ ਠਾਨਹਿਂ ॥੧੨॥ ਗਜ ਬਾਜੀ ਆਦਿਕ ਘਰ ਮੇਰੇ। ਕਰਹਿਂ ਮੰਗਾਵਨਿ ਲੇਂ ਸ਼ੁਭ ਹੇਰੇ–। ਸਦਨ ਮਾਂਝ ਪਾਵਨ ਕੋ ਚਾਹਤਿ[13]।

---

[1]ਜਿਵੇਂ ਇੰਦ੍ਰ ਦੇ ਸਿੰਘਾਸਨ ਤੇ ਇੰਦ੍ਰ ਸ਼ੋਭਦਾ ਹੈ। [2]ਰਾਜਾ। [3]ਵਡੇ (ਗੁਣ)। (ਅ) ਵਡਿਆਂ ਪਾਸ। [4]ਭਾਵ, ਬੜੇ ਪਿਆਰ ਵਾਲੇ ['ਗਹੀਰ' ਦਾ ਹੀ ਦੂਸਰਾ ਰੂਪ 'ਗਹੀਲ' ਹੈ। ਗਹੀਰ=ਡੂੰਘਾ, ਵਡਾ]। [5](ਹੀ=) ਦਿਲ ਹਰ ਲੈਣ ਵਾਲੇ। [6]ਕੋਈ ਸੁਣਦਾ ਹੈ ਬਾਣੀ। [7]ਕੋਈ ਦਰਸ਼ਨ ਦੇਖਦਾ ਹੈ। [8]ਰਾਜੇ ਦੇ ਇਸ ਤਰ੍ਹਾਂ ਦੇ ਆਖੇ ਹੋਏ (ਆਪ ਦੇ) ਸਾਰੇ ਗੁਣ (ਲੋਕੀਂ) ਸੁਣਦੇ ਰਹਿੰਦੇ ਹਨ। [9]ਆਪ ਦੇ ਪਾਸ [ਪਹਾੜੀ ਬੋਲੀ]। [10]ਪ੍ਰੀਤ ਦਾ ਚਾਹਵਾਨ ਹਾਂ। [11]ਮੇਰਾ ਪਹਾੜ ਦੇਸ਼ ਦਾ ਰਾਜ ਹੈ। [12]ਸੈਰ। [13]ਘਰ ਵਿਚ ਆਪ ਦੇ ਚਰਣ (ਪਵਾਉਣੇ) ਚਾਹੁੰਦਾ ਹੈ ਪਰ ਜਾਪਦਾ ਹੈ ਕਿ ਇਥੇ ਪਾਠ 'ਸਦਨ ਸਾਂਝ' ਸੀ ਲਿਖਾਰੀ ਦੀ ਭੁੱਲ ਨੇ ਮਾਂਝ ਕੀਤਾ ਹੈ। 'ਸਦਨ-ਸਾਂਝ' ਦਾ ਅਰਥ ਹੈ ਕਿ ਘਰ ਵਾਲੀ ਵਰਤਣ ਆਪ ਨਾਲ ਪਾਉਣੀ ਚਾਹੁੰਦਾ ਹੈ, ਇਸ ਗਲ ਦੀ ਪੁਸ਼ਟੀ ਅੰਸੂ ੩੪ ਦੇ ਅੰਕ ੩੫ ਤੋਂ ਸਹੀ ਹੋ ਜਾਂਦੀ ਹੈ ਜਿੱਥੇ ਪਦ ਆਇਆ ਹੈ 'ਚਾਹਤ ਰਿਦੇ ਸਾਂਝ ਕੋ ਪਾਵਨ'।

ਮਿਲਨੋ ਜਬਹਿ ਕੋ, ਅਧਿਕ ਉਮਾਹਤਿ॥੧੩॥–ਅਬਿ ਜੋ ਵਸਤੁ ਅਹੈ ਘਰ ਮੋਹੀ। ਗੁਰ ਉਰ ਅਭਿਲਾਖਾ ਜਿਸ ਹੋਹੀ।ਬਿਨਾ ਅੰਤਰੇ ਅਪਨੀ ਜਾਨਹਿੰ। ਨਿਜ ਘਰ ਸਮ ਅਨਵਾਵਨਿ ਠਾਨਹਿੰ॥੧੪॥ਹਰਖਤਿ ਹੋਇ ਤਬਹਿ ਮਨ ਮੋਰਾ–। ਇਮ ਕਹਿ ਪਠਨੋ ਸੁ ਪ੍ਰੇਮ ਬਡੇਰਾ'। ਕੂਰ ਕਪਟ ਕੋ ਮੂਢ ਬਖਾਨੈਂ। ਨਿਜ ਰਾਜੇ ਸਮ ਪ੍ਰਭੁ ਕੋ ਜਾਨੈਂ॥੧੫॥ ਮੋਰ ਮਨਿੰਦ ਅਨਿੰਦਤਿ[1] ਬਾਨੀ। ਪਿਖਿਯਤਿ ਕ੍ਰਿਯਾ ਕੀਟ ਗਨ ਖਾਨੀ[2]। ਕਰਹਿ ਜਨਾਵਨਿ ਮਿਤ੍ਰਤਾ ਆਪਨਿ। ਚਹਤਿ ਕ੍ਰਿਆ ਕੁਟਲੀ ਬਨ ਸਾਪਨ[3] ॥੧੬॥ ਜਥਾ ਹਲਾਹਲ ਭਰਿ ਘਟ ਕੈਚਨਾਕਿਧੌਂ ਦੁਬਿਧਿ ਜੁਤਿ ਹੁਇ ਫਲ ਰੈਚਨ[4]। ਵਹਿਰ ਬਾਕ ਬੋਲਹਿ ਬਹੁ ਮੋਲਾ। ਅੰਤਰ ਭਰੇ ਗਰਲ ਜਿਮ ਘੋਲਾ[5]॥੧੭॥ ਕੋ ਕੋ ਸਮਤਾ ਕਹਿੰ ਕਪਟ ਕੀ[6]। ਪਟ ਕੀ ਓਟ ਜਥਾ ਕ੍ਰਿਤ ਨਟ ਕੀ[7]।–ਜਿਸ ਬਿਧਿ ਦੇਹਿੰ ਪ੍ਰਭੂ ਇਹ ਕਰੀ[8]–। ਕਰੀ ਬਾਤ ਤੈਸੀ ਛਲ ਭਰੀ ॥ ੧੮ ॥ ਸੁਨਿ ਕੈ ਨੰਦ ਚੰਦ ਤਬਿ ਕਹਯੋ। 'ਜੋ ਇਸ ਬਿਧਿ ਰਾਜੇ ਚਿਤ ਚਹਯੋ। ਸੁਖਦਾਇਕ ਨਿਤ ਬਾਤ ਅਛੈਰੀ। ਨਿਤ ਪ੍ਰਤਿ ਹ੍ਵੈ ਹੈ ਸੰਧਿ ਬਡੇਰੀ॥੧੯॥ਗੁਰ ਘਰ ਸੰਗ ਕਾਮਨਾ ਜੈਸੇ। ਬਿਨਾ ਬਿਲੰਬ ਲਹੈ ਫਲ ਤੈਸੇ। ਸਦਾ ਸਮੀਪ ਬਾਸ ਜਿਸ ਕੇਰਾ। ਕਰੈ ਪ੍ਰੇਮ ਕੈ ਦ੍ਵੈਸ਼ ਬਡੇਰਾ॥੨੦॥ ਤਿਸ ਤੇ ਹ੍ਵੈ ਸੁਖ ਕੈ ਦੁਖ ਨੀਤ। ਹਰਖ ਸ਼ੋਕ ਕੈ ਰਹਿ ਬਸਿ ਚੀਤ।ਰਾਵ ਕਿ ਰੰਕ ਭਲਾ ਜੋ ਚਹੈ।ਸਦਾ ਸਰਲ ਉਰ ਗੁਰ ਸੰਗ ਰਹੈ'॥੨੧॥ਸੁਨਤਿ ਵਕੀਲ ਬਾਤਿ ਕੋ ਕਹਯੋ।'ਗੁਰੂ ਕੰਨੇ[9]

[1]ਨਾ ਨਿੰਦਣ ਯੋਗ ਭਾਵ ਸੁੰਦਰ। [2]ਜੋ ਕਰਨੀ ਵਲ ਤੱਕੇ ਤਾਂ ਸਮੂਹ ਕੀੜੇ ਖਾਣ ਵਾਲੀ ਹੈ (ਮੋਰ ਕੀੜੇ ਖਾਂਦਾ ਹੈ)। [3]ਸ਼ਾਇਦ ਉਸ ਕਹਾਣੀ ਵਲ ਇਸ਼ਾਰਾ ਹੈ ਕਿ ਬਨ ਅਗਨੀ ਵਿਚ ਘਿਰੇ ਇਕ ਸੱਪ ਨੇ ਇਕ ਸਵਾਰ ਰਾਹੀ ਨੂੰ ਮਿੱਤ੍ਰਤਾ ਦੇ ਬਚਨਾਂ ਨਾਲ ਨਰਮ ਕਰ ਲਿਆ ਸੀ ਕਿ ਕਿਵੇਂ ਮੈਨੂੰ ਅੱਗ ਵਿਚੋਂ ਕੱਢ ਲਵੋ। ਜਦ ਰਾਹੀ ਨੇ ਆਪਣੇ ਨੇਜ਼ੇ ਨਾਲ ਤੋਬਰਾ ਬੰਨ੍ਹਕੇ ਅੱਗ ਵਿਚ ਦੀ ਸੱਪ ਤੱਕ ਪੁਚਾਇਆ, ਸਪ ਵਿਚ ਵੜ ਗਿਆ ਤੇ ਰਾਹੀ ਨੇ ਉਸ ਨੂੰ ਬਾਹਰ ਕਢ ਲਿਆ, ਪਰ ਸੱਪ ਬਾਹਰ ਆਕੇ ਰਾਹੀ ਨੂੰ ਡੰਗਣ ਲਗਾ ਜਿਸ ਨੇ ਉਸ ਦੀ ਮਿੱਤ੍ਰਤਾ ਦੇ ਵਾਕਾਂ ਤੇ ਪਤੀਆ ਕਰਕੇ ਉਸ ਨੂੰ ਕੱਢਿਆ ਸੀ। [4]ਯਾ (ਕੋਈ) ਫਲ ਦੋ ਝੀਕਿਆਂ ਨਾਲ ਰਚਿਆ ਹੋਵੇ। ਭਾਵ ਮਿਠਾਸ ਤੇ ਵਿਹੁ ਜਿਸ ਵਿਚ ਦੋਵੇਂ ਰਚੇ ਹੋਏ ਹੋਣ। ਸਵਾਦ ਮਿੱਠਾ ਤੇ ਤਾਸੀਰ ਜ਼ਹਿਰ ਹੋਵੇ ਐਸਾ ਫਲ। ਅਥਵਾ ਫਲ ਜੋ ਦਿੱਸਣ ਨੂੰ ਸੁਹਣਾ ਤੇ ਖਾਣ ਨੂੰ ਕੌੜਾ ਹੋਵੇ। (ਅ)ਕਿਤੇ ਬੀ (ਕੋਈ ਗਲ) ਦੋ ਬਿਧਾਂ ਵਾਲੀ ਹੋਵੇ ਉਸ ਦਾ ਫਲ (ਰੈਚ ਨ=) ਕੁਝ ਨਹੀਂ। [5]ਘੋਲਿਆ ਹੋਇਆ ਵਿਹੁ। [6]ਕਪਟ ਦੀ ਤੁੱਲਜਤਾ (ਉਪਮਾ) ਕੇਹੜੀ ਕੇਹੜੀ ਕਹਾਂ। [7]ਬਸਤ੍ਰ ਦੇ ਉਹਲੇ ਜਿਵੇਂ ਨਟ ਦੀ ਕਾਰ ਹੁੰਦੀ ਹੈ (ਇਉਂ ਉਹ ਕਪਟ ਕਰਦਾ ਹੈ)। [8]ਜਿਵੇਂ ਗੁਰੂ ਜੀ ਇਹ ਹਾਥੀ ਦੇ ਦੇਣ। [9]ਗੁਰੂ ਜੀ ਪਾਸੋਂ।

ਰਾਜੋ ਇਮ ਚਹਯੋ।–ਜਗ ਮਹਿੰ ਸ਼ੋਭਾ ਹੋਇ ਬਡੇਰੀ। ਹੋਇ ਪ੍ਰਲੋਕ ਸੁਖਦ ਤਿਸ ਬੇਰੀ–॥੨੨॥ਅਬਿ ਸ਼ੋਭਾ ਹਿਤ ਮੋਹਿ ਪਠਾਯੋ। ਲਖਹਿ ਸ਼ਗੁਨ ਨਿਜ ਸੁਤ ਕੋ ਆਯੋ[1]। ਫਤੇ ਸ਼ਾਹ ਸ਼੍ਰੀ ਨਗਰ ਨਰੇਸ਼ੂ। ਰਾਜ ਸਮਾਜ ਪ੍ਰਤਾਪ ਵਿਸ਼ੇਸ਼ੂ॥੨੩॥ ਤਨੁਜਾ ਕੋ ਸਬੰਧ ਕਿਯ ਤਾਂਹੀ॥ਅਬਿ ਸੋ ਬਨਾਹ ਦੇਨਿਚਿਤ ਚਾਹੀ। ਸੁਨਨੋ ਪ੍ਰਥਮ ਲਾਗੀ ਆਗਵਨੂੰ॥ਤਿਨ ਹਿਤ ਤਮਾਰੀ ਰਹਿ ਨਿਜ ਭਵਨੂੰ ॥੨੪॥ ਉੱਤਮ ਵਸਤੂ ਉਤਸਵ ਮਾਂਹੀ। ਜਾਚਹਿੰ ਹੋਤਿ ਸਦਨ ਜੋ ਨਾਂਹੀ[2]। ਰਾਵ ਰੰਕ ਸਭਿ ਹੈਂ ਇਕਸਾਰਾ। ਜਾਚੇ ਬਿਨ ਨ ਚਲੈ ਬਿਵਹਾਰਾ[3] ॥੨੫॥ ਅਪਰ ਸੈਲਪਤਿ ਮਤ ਕਰਿ ਹੇਰੇ[4]। ਹਮ ਰਾਜੇ ਤੇ ਕੈ ਨ ਵਡੇਰੇ। ਲੈਬੇ ਉਚਿਤ ਵਸਤੂ ਕਿਸ ਪਾਹੀ॥ਅਪਨੇ ਤੇ ਸ਼ੁਭ ਲਖਿਯਤਿ ਨਾਂਹੀ॥੨੬॥ ਚਿਤ ਬਿਚਾਰ ਕਰਿ ਦੇਖਯੋ ਜਬਿਹੂੰ। ਬਿਨ ਰਾਵਰ ਤੇ ਨ੍ਰਿਪ ਲਘੁ ਸਭਿਹੂੰ। ਜਥਾ ਪੁੱਤ੍ਰ ਹਮਰੋ ਤਿਮ ਗੁਰ ਕੋ॥ਇਮ ਧਾਰਯੋ ਨਿਸ਼ਚੈ ਦ੍ਰਿਢ ਉਰ ਕੋ॥੨੭॥ ਤਬਿ ਮੋਕਹੁ ਤੁਮ ਨਿਕਟ ਪਠਾਯਹੁ। ਸੁਜਸੁ ਮਹਾਨ ਬਖਾਨਿ ਸੁਨਾਯਹੁ। –ਆਨਹੁ ਜਾਇ ਪ੍ਰਸਾਦੀ ਗਜ ਕੋ। ਗੁਰੂ ਰਖਹਿੰਗੇ ਹਮਰੀ ਲਜ ਕੋ ॥੨੮॥ ਵਸਤੂ ਅਜਾਇਬ ਤਿਨਹੁੰ ਅਵਾਸਾ॥ਮੁਦਤਿ ਹੋਤਿ ਜਿਹ ਲਖਹਿੰ ਤਮਾਸ਼ਾ। ਏਕ ਬਾਰ ਸੋ ਲੈ ਕਰਿ ਆਵਹੁ। ਸਗਿਯਨਿ[5] ਕੋ ਲਾਗੀ ਦਰਸਾਵਹੁ॥੨੯॥ ਤਿਨ ਪੀਛੇ ਕੁੰਚਰ ਪਹੁੰਚਾਵਹਿੰ। ਪਿਖਿ ਕਰਿ ਜਿਹ ਸਗਰੇ ਬਿਸਮਾਵਹਿੰ। ਫਤੇਸ਼ਾਹ ਕੇ ਸਹਿਤ ਸੁਨਾਵਹਿੰ। ਅਦਭੁਤ ਤੇ ਹਮ ਸੁਜਸੁ ਵਧਾਵਹਿੰ–॥ ੩੦॥ਇਸਪ੍ਰਕਾਰ ਤੇ ਮਮ ਆਗਵਨੂੰ॥ਪਠਯੋ ਨਰਿੰਦ ਨਿਕਟ ਸੁਖ ਭਵਨੂੰ[7]। ਕਪਟ ਸਨੇ ਸੁਨਿ ਬੈਨ ਵਕੀਲੰ। ਅੰਤਰਯਾਮੀ ਗੁਨੀ ਗਹੀਲੰ[6] ॥ ੩੧॥ ਲਗੋ ਪਹਾਰੀ–ਮਤਿ ਕੋ ਕਾਚੇ। ਛਲ ਕੋ ਠਾਨਿ ਕਹਾਵਤਿ ਸਾਚੇ। ਜੇ ਅਬਿ ਇਨ ਕੋ ਦੇਹਿੰ ਪ੍ਰਸਾਦੀ। ਤਊ ਬਾਦ ਕਰਿ ਹੈਂ ਅਪਵਾਦੀ[8] ॥ ੩੨ ॥ ਬਹੁਰ ਬਹੋਰਹਿੰ ਨਹਿੰ[9] ਮਤਿਮੰਦੋ॥ਨਿਜ ਚਤੁਰਾਈ ਲਖਹਿੰ ਬਿਲੰਦੋ[10]। ਪੁਨ ਪਰਿ ਹੈ ਸੰਗ੍ਰਾਮ ਬਿਸਾਲਾ। ਗਿਰਪਤਿ ਗਰਬਤਿ ਮਹਿਤ ਕੁਚਾਲਾ ॥੩੩॥ ਯਾਂਤੇ

---

[1]ਆਪਣੇ ਪੁੱਤ੍ਰ ਦਾ ਸ਼ਗਨ ਆਇਆ ਜਾਣਕੇ। [2]ਮੰਗ ਲਈਦੀਆਂ ਹਨ ਜੇ ਘਰ ਨਾ ਹੋਵਣ ਤਾਂ। [3](ਕਿਸੇ ਦਾ) ਵਿਹਾਰ ਨਹੀਂ ਟੁਰਦਾ। [4]ਵਿਚਾਰ ਕਰਕੇ ਵੇਖੇ ਹਨ ਕਿ ਹੋਰ ਰਾਜੇ……। [5]ਕੁੜਮਾਂ ਦੇ ਲਾਗੀਆਂ ਨੂੰ। [ਪੰਜਾ:, ਸ਼ਗਾ=ਕੁੜਮ]। [6]ਗੁਣਾਂ ਦੇ ਗਹੀਰ, ਗੁਣਾਂ ਦੇ ਸਮੁੰਦਰ। [7]ਤਦ ਬੀ ਨਿੰਦਕ ਝਗੜਾ ਹੀ ਕਰਨਗੇ (ਕਿਉਂਕਿ)। [8]ਮੋੜਨਗੇ ਨਹੀਂ। [9]ਇਸ (ਛਲ ਖੇਡਣ ਵਿਚ) ਆਪਣੀ ਚਤੁਰਾਈ ਸਮਝਣਗੇ।

ਨਹਿੰ ਦੋਨੋ ਬਨਿ ਆਵੈ। ਇਸ ਕੇ ਸੰਗ ਜੰਗ ਹੀ ਭਾਵੈ[1]–। ਇਮ ਬਿਚਾਰ ਕਰਿ ਜਗ ਗੁਰ ਭਾਖਾ। 'ਆਨਜੋਂ ਸਿਖ[2] ਗਜ ਧਰਿ ਅਭਿਲਾਖਾ[3] ॥ ੩੪॥ –ਰਾਖਹਿੰ ਨਿਕਟ ਉਚਿਤ ਇਹ ਗੁਰ ਕੋ–।ਏਵ ਮਨੋਰਥ ਠਾਨਜੋਂ ਉਰਕੋ। –ਨਹੀਂ ਅਪਰ ਕੋ ਦੈਬੋ ਕਰੈਂ। ਪਰਚਹਿੰ ਆਪ ਕਿ ਊਪਰ ਚਰੈਂ–॥ ੩੫॥ ਅਨਿਕ ਜਤਨ ਤੇ ਦੁਲਭ ਬਡੇਰੋ। ਆਨਿ ਦੂਰ ਤੇ ਦਰਸ਼ਨ ਹੇਰੋ। ਗੁਰ ਘਰ ਸਦਾ ਨੇਮ ਇਹ ਰਹਜੋ। ਰਚਹਿੰ ਸੁ ਤਿਮ[4],ਜਿਮ ਪ੍ਰੇਮੀ ਚਹਜੋ॥੩੬॥ ਸਿਖ ਕੋ ਸਫਲ ਮਨੋਰਥ ਕਰੈਂ। ਸੋ ਬਿਸਾਰ ਕਬਿ ਨਹਿੰ ਪਰਹਰੈਂ। ਯਾਂਤੇ ਕਹਹੁ ਨ੍ਰਿਪਤਿ ਸੰਗ ਜਾਈ। ਅਪਰ ਏਕ ਹਮ ਢਿਗ ਗਜਰਾਈ ॥ ੩੭ ॥ ਬੂਝਹੁ ਨਿਜ ਰਾਜੇ ਲੈ ਜਾਵਹੁ। ਸਗਿਯਨਿ ਲਾਗੀ ਕੋ ਦਰਸਾਵਹੁ'। ਸੁਨਿ ਕਰਿ ਤੁਸ਼ਨਿ ਦੂਤ ਕਰੀ ਹੈ।ਜਾਨੀ–ਗੁਰ ਨਹਿੰ ਦੇਤਿ ਕਰੀ ਹੈ[5]–॥ ੩੮ ॥ ਰੁਖ ਕੋ ਦੇਖਤਿ ਰੁਖਸਦ[6] ਹੋਯੋ। ਬੰਦਨ ਕਰ ਗਮਨਜੋਂ ਮਗ ਜੋਯੋ। ਰਿਦੇ ਬਿਸੂਰਤਿ ਮੁਖ ਮੁਰਝਾਵਤਿ। ਬਨਜੋ ਨ ਕਾਰਜ, ਜਾਤਿ ਲਜਾਵਤਿ ॥੩੯॥ ਅੰਤਰਜਾਮੀ ਗੁਰ ਕੋ ਜਾਨਾ। ਗਿਰਪਤਿ ਕੋ ਸਭਿ ਕਪਟ ਪਛਾਨਾ। ਜਾਇ ਪ੍ਰਵੇਸ਼ਜੋ ਅਪਨੇ ਪੁਰਿ ਮੈਂ। ਅਨਿਕ ਕਲਪਨਾ ਠਾਨਤਿ ਉਰ ਮੈਂ ॥ ੪੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਵਕੀਲ ਆਵਨ' ਪ੍ਰਸੰਗ ਬਰਨਨੰ ਨਾਮ ਦੋਇ ਤ੍ਰੈਸਤੀ ਅੰਸੂ ॥ ੩੨ ॥

੩੩. [ਭੀਮ ਚੰਦ ਦੀ ਸਲਾਹ]

ਦੋਹਰਾ ॥ ਭੀਮਚੰਦ ਸੈਲੰਦ੍ਰ ਜਬਿ ਬੈਠਜੋ ਸਭਾ ਬਿਲੰਦ। ਪਹੁੰਚਜੋ ਜਾਇ ਵਕੀਲ ਤਬਿ ਬੰਦਤਿ ਭਯੋ ਨਰਿੰਦ ॥੧॥ਚੌਪਈ॥ਦੇਖਤਿ ਬੋਲਜੋ ਮੁਖ ਮੁਰਝਾਯੋ। 'ਲਖੀਯਤਿ, ਕਰੀ ਨਹੀਂ ਸੰਗ ਲਜਾਯੋ। ਕਿਮ ਗੁਰ ਭਾਖਜੋ ਦੇਹੁ ਬਤਾਈ? ਰਖੀ ਕਿ ਨਹੀਂ ਮੋਹਿ ਬਡਿਆਈ?॥੨॥ਲਖਜੋ ਕਿ ਨਹਿੰ ਬਿਗਰਨ ਤੇ ਤ੍ਰਾਸਾ[7] ? ਕੀਨਸਿ ਦੇਸ਼ ਹਮਾਰੇ ਬਾਸਾ। ਕਿਧੌਂ ਆਰਬਲ ਅਹੈ ਨਵੀਨ ? ਗਰਬ ਕੀਨਿ ਹੱਥਯਾਰਨ ਲੀਨਿ[8] ॥ ੩ ॥ ਭੀਮਚੰਦ ਤੇ ਸੁਨਿ ਕਹਿ ਦੂਤ। 'ਗੁਰ ਬੈਠਜੋ ਬਨਿ ਕੈ ਪੁਰਹੂਤ[9]। ਕਹਾਂ ਤ੍ਰਾਸ ਤਿਸ ਕੇ ਮਨ

---

[1]ਦਿੱਤਿਆਂ ਮੁੜਕੇ ਲੈਣ ਲਈ ਸਾਨੂੰ ਜੰਗ ਕਰਨਾ ਪਵੇਗਾ, ਨਾਂ ਦਿੱਤਿਆਂ ਰਾਜਾ ਅਸਾਂ ਨਾਲ ਜੰਗ ਕਰੇਗਾ। ਦੋਹਾਂ ਤਰ੍ਹਾਂ ਜੰਗ ਹੀ ਹੋਣਾ ਹੈ ਇਸ ਰਾਜੇ ਨਾਲ, ਇਸ ਲਈ ਨਾ ਦੇਕੇ ਉਸ ਵੱਲੋਂ ਹੋਏ ਹਮਲੇ ਵਾਲਾ ਜੰਗ ਸੋਸ਼ਟ ਹੈ, ਇਸ ਤੁਕ ਹੇਠਾਂ ਇਹ ਨੀਤੀ ਹੈ। [2]ਭਾਵ, ਰਾਜਾ ਰਤਨ ਰਾਏ ਨੇ.....। [3](ਇਹ) ਇੱਛਾ ਧਾਰਕੇ:–। [4]ਤਿਵੇਂ ਕਰਦੇ ਹਨ (ਗੁਰੂ ਜੀ)। [5]ਜਾਣ ਲਿਆ ਕਿ ਗੁਰੂ ਜੀ ਹਾਥੀ ਨਹੀਂ ਦਿੰਦੇ। [6]ਵਿਦਾ। [7]ਵਿਗਾੜ ਹੋਣ ਤੋਂ ਡੋ ਖਾਧਾ ਨੇ ਕਿ ਨਹੀਂ। [8]ਹੱਥਿਯਾਰ ਫੜਨ ਦਾ ਹੰਕਾਰ ਕੀਤਾ ਨੇ। [9]ਇੰਦ੍ਰ।

ਮਾਹੀਂ। ਰੈਗ ਪ੍ਰਸੰਗ ਜੰਗ ਕੋ ਜਾਂਹੀ[1]॥੪॥ ਤਹਿੰ ਲੋਕਨਿ ਤੇ ਸੁਨਜੋ ਬ੍ਰਿਤੰਤ। ਤੀਰਨ ਬਿੱਦਯਾ ਸਦਾ ਕਰੰਤ।ਕਥਾ ਪੁਰਾਨਨ ਤੇ ਜਿਮ ਸੁਨੈ[2]।ਤਿਮ ਸਰ ਗਨ ਕੋ ਧਨੁ ਤੇ ਹਨੈਂ ॥ ੫ ॥ ਪਿਖਜੋ ਨੈਨ ਤੇ ਤਥਾ ਸੁਨਾਇ। ਬਡ ਬਹਾਦਰੀ ਮੁਖ ਦਿਪਤਾਇ। ਕਹੌਂ ਕਹਾਂ ਮੈਂ,ਤੁਮ ਭੀ ਦੇਖਾ। ਅਧਿਕ ਉੱਗ੍ਰਤਾ[3] ਤਬਹੁ ਪਰੇਖਾ ॥੬॥ ਬਹੁ ਪ੍ਰਕਾਰ ਮੈਂ ਬਾਤ ਸੁਨਾਈ। ਤੁਮ ਦਿਸ਼ਿ ਤੇ ਬਹੁ ਕੀਨਿ ਬਡਾਈ। ਕਰਾਮਾਤ ਸਾਹਿਬ ਜੋ ਅਹੈਂ।ਸਭਿ ਅੰਤਰਿ ਕੀ ਗਤਿ ਕੋ ਲਹੈਂ ॥੭॥ ਨਿਬਹੈ ਕਪਟ ਕਹਾਂ ਤਿਨ ਸੰਗ। ਜਾਨਿ ਲਈ–ਨਹਿੰ ਮੁਰਹਿ ਮਤੰਗ[4]–।ਮਮ ਜਾਚਾ ਕੋ ਸੁਨਿ ਫੁਰਮਾਯੋ।–ਨ੍ਰਿਪ ਸ਼ਰਧਾਲੁ ਦੂਰ ਤੇ ਆਯੋ ॥ ੮ ॥ ਅਰਪਤਿ ਗਜ ਕੋ ਬਿਨੈ ਉਚਾਰੀ। ਪੁਰਹੁ ਕਾਮਨਾ ਗੁਰੂ ਹਮਾਰੀ। ਅਪਰ ਕਿਸੀ ਕੋ ਗਜ ਨਹਿ ਦੀਜੈ। ਨਿਜ ਸਮੀਪ ਹੀ ਰਾਖਨਿ ਕੀਜੈ ॥੯॥ ਯਾਂਤੇ ਇਹ ਮਤੰਗ ਨਹਿੰ ਦੇਤਿ। ਦੁਰਦ ਅਪਰ ਇਕ ਅਹੈ ਨਿਕੇਤ। ਸੋ ਲੇ ਜਾਹੁ ਕਾਜ ਕੋ ਸਾਰਹੁ। ਨਹਿੰ ਇਸ ਮਹਿੰ ਕੁਛ ਟਾਰ[5] ਬਿਚਾਰਹੁ–॥ ੧੦ ॥ ਨਿਜ ਸਿੱਖਨ ਕੀ ਪੁਨਿ ਬਡਿਆਈ। ਕਹਿ ਕਰਿ ਬਹੁ ਬਿਧਿ ਤੇ ਸਮੁਝਾਈ।–ਪ੍ਰਿਯ ਕ੍ਰਿਪਾਲ ਕੋ ਭਗਤਿ ਜਥਾ ਹੈਂ[6]। ਗੁਰ ਘਰ ਮੈਂ ਸਿਖ ਲਖਹੁ ਤਥਾ ਹੈਂ ॥੧੧॥ ਤਿਨ ਕੋ ਕਹਜੋ ਨ ਮੋਰਜੋ ਜਾਈ। ਯਾਂ ਤੇ ਗਜ ਨ ਦੈਨਿ ਬਨਿਆਈ–। ਇਮ ਰੁਖ ਲਖਿ ਮੈਂ ਰੁਖਸਦ ਲੀਨੀ। ਇਹ ਨ ਦੇਹਿੰ ਕਬਿ, ਨਿਸ਼ਚੈ ਕੀਨੀ[7] ॥੧੨ ॥ ਭੀਮਚੰਦ ਸੈਲਿੰਦ੍ਰ ਬਿਲੰਦੈ। ਮਨ ਗਿਰ ਕੋ ਬਚ ਬੱਜ੍ਰ ਮਨਿੰਦੈ[8]। ਲਾਗਤਿ ਖਿਸਜੋ* ਦੁਖ ਕੋ ਪਾਯੋ[9]। ਹੋਇ ਪ੍ਰਿਥਕ ਪੁਨ ਮਤੋ ਪਕਾਯੋ ॥੧੩॥ ਇਕ ਵਜ਼ੀਰ ਦੂਸਰ ਕੁਟਵਾਲ। ਦੁਇ ਤੈ ਅਪਰ ਨਿਕਟਿ ਬੈਠਾਲ।ਰਿਦੇ ਕੋਪ ਜਿਸ ਕੋ ਬਹੁ ਜਾਗਾ[10]। "ਜਾਨਹੁ ਗੁਰੂ ਬਸੈ ਹਮ ਜਾਗਾ। ੧੪॥ ਬਲ ਤੇ ਧਨ ਚਹੀਯਤਿ ਹਮ ਲੇਹਿੰ। ਤੌ ਅਨੰਦ ਪੁਰਿ ਬਸਿਬੋ ਦੇਹਿੰ। ਸੋ ਸਭਿ ਬਾਤ ਕਹੂੰ ਰਹਿ ਗਈ। ਤਿਸਨੈ ਜਾਚੀ ਵਸਤੁ ਨ ਦਈ ॥ ੧੫ ॥ ਅਪਰ ਦੇਨਿ ਕੈਸੇ ਮਨ ਲਯਾਵਹਿ।ਜਾਨੀ ਪਰੈ ਬਿਗਰ ਗੁਰ ਜਾਵਹਿ। ਹੋਹਿ

---

[1]ਜੰਗ ਦੇ ਪ੍ਰਸੰਗ ਵਿਚ ਜਿਨ੍ਹਾਂ ਦਾ ਪ੍ਰੇਮ ਹੈ। [2]ਭਾਵ ਅਸੀਂ ਸੁਣਦੇ ਆਏ ਹਾਂ। [3]ਬਲਵਾਨਤਾ, ਜਲਾਲ। [4](ਉਹਨਾਂ ਨੇ) ਜਾਣ ਲਿਆ ਕਿ ਹਾਥੀ (ਵਾਪਸ) ਨਹੀਂ ਮੁੜੇਗਾ। [5]ਟਾਲਾ। [6]ਪ੍ਰਮੇਸ਼ੁਰ ਨੂੰ ਪਿਆਰੇ ਹਨ ਜਿਵੇਂ ਭਗਤ। [7](ਰਾਜੇ ਦੇ) ਮਨ ਰੂਪੀ ਪਹਾੜ ਨੂੰ (ਵਕੀਲ ਦੇ) ਬਚਨ ਬੱਜ੍ਰ ਵਾਂਙੂ (ਲੱਗੇ)। [8]ਗੁੱਸੇ ਵਿਚ ਆਇਆ ਤੇ ਦੁਖੀ ਹੋਇਆ। [9]ਰਾਜੇ ਨੇ ਕਿਹਾ।

*ਪਾ:–ਲਾਗਤਿ ਖੁਨਸਜੋ।

ਜੰਗ ਆਰੀ ਕੈ ਪਾਛੈ। ਇਸ ਪ੍ਰਕਾਰ ਜੋ ਨਿਤ ਪ੍ਰਤਿ ਬਾਂਛੈ ॥ ੧੬ ॥ ਪ੍ਰਥਮ ਜਾਚਨਾ ਕੀਨਿਸਿ ਹਾਥੀ।ਦਿਯੋਨਹੀਂ,ਰਸ ਰਖਨੋ ਨ ਸਾਥੀ[1]।ਯਾਂ ਤੇ ਸੈਧਿ[2] ਨਹੀਂ ਬਨਿ ਆਵਹਿ।ਜੇ ਬਿਗਰੇ, ਨਹਿੰ ਬਸਿਬੇ ਪਾਵਹਿ ॥੧੭॥ ਅਬਿ ਮੈਂ[3] ਛਿਮਾ ਧਾਰਿ ਕਰਿ ਰਹੌਂ। ਪੁਨ ਅਨੀਤਿ ਠਾਨਹਿ ਕਿਮ ਸਹੌਂ। ਦੇਸ਼ ਬਿਖੈ ਦੁੰਦਭਿ ਬਜਵਾਵਹਿ। ਮਨ ਭਾਵਤਿ ਜਿਤ ਕਿਤ ਫਿਰਿ ਜਾਵਹਿ ॥ ੧੮ ॥ ਅਵਨੀ ਰੋਕਨਿ ਕੋ ਜਿਹ ਆਸ਼ੈ।ਚਮੂੰ ਬਟੋਰਹਿ ਓਜ ਪ੍ਰਕਾਸ਼ੈ।ਅਪਰ ਬਾਤ ਜਿਮ ਕਿਮ ਹੁਇ ਪਾਛੇ। ਅਬਿ ਮਤੰਗ ਜੋ ਜਾਚਨਿ ਬਾਂਛੈ॥੧੯॥ਚਹੀਅਹਿ ਲੈਬੋ ਹਮਹਿੰ ਜ਼ਰੂਰ।ਜਿਸ ਤੇ ਕਹਿਬੋ ਹੋਵਹਿ ਪੂਰਾ। ਇਸ ਹਿਤ ਮਸਲਤ ਮੋਹਿ ਬਤਾਵਹੁ। ਕੈ ਤੁਮ ਬਿਖੈ ਜਾਇ ਕੋ ਲਯਾਵਹੁ॥੨੦॥ ਜੋ ਨ ਦੇਹਿ ਤੌ ਵਧਹਿ ਬਖੇਰਾ। ਕਰਿ ਨਿਜ ਦਲ ਕੋ ਬਲ ਤਿਸ ਬੇਰਾ। ਇਤਿ ਦਿਸ਼ਿ ਤੇ ਓਰੜ ਕਰਿ ਆਹਰ[4]। ਗਿਰ ਕੇ ਦੇਸ਼[5] ਨਿਕਾਸਹਿੰ ਬਾਹਰ[6] ॥੨੧॥ ਭੀਮ ਚੰਦ ਕੋ ਕਹਨਿ ਕੁਢਾਲਾ[7]। ਸੁਨਨੋਂ ਮੁਸਾਹਿਬ ਸਭਿ ਤਿਸ ਕਾਲਾ। ਰਾਜੇ ਤੀਰ ਵਜ਼ੀਰ ਸਧੀਰੰ। ਬੋਲਨੋ ਦੈਬੋ ਬੁੱਧਿ ਗਹੀਰੰ ॥੨੨॥ "ਤੁਮ ਕੋ ਉਚਿਤ ਨਹੀਂ ਅਸ ਬਾਤੀ। ਗੁਰ ਸੰਗ ਬੈਰ ਕਰਨਿ ਬੱਖਸਾਤੀ। ਸ਼੍ਰੀ ਗੁਰੁ ਨਾਨਕ ਕੀ ਇਹ ਗਾਦੀ। ਨਿੰਦਾ ਖੇਦ ਲਹਹਿ ਬਨਿ ਬਾਦੀ[8] ॥ ੨੩ ॥ ਕਰਾਮਾਤਿ ਸਾਹਿਬ ਅਵਤਾਰਾ। ਜਿਨ ਆਗੈ ਨੰਮ੍ਰੀ ਜਗ ਸਾਰਾ। ਦਾਸ ਬਨੇ ਬਾਂਛਤਿ ਸਭਿ ਪਾਵਹਿੰ। ਬਾਦ ਕਰੇ ਢਿਗ ਕੀ ਨਸ਼ਟਾਵਹਿੰ[9] ॥ ੨੪ ॥ ਕਹਾਂ ਬਾਤ ਕੁੰਚਰ ਕੀ ਅਹੈ। ਤਿਸ ਬਿਨ ਅਟਕ ਕਾਜ ਕੋ ਰਹੈ। ਤੁਮ ਰਾਜੇ ਪਾਲਹੁ ਨਿਜ ਧਰਨੀ[10]। ਚਹੀਐ ਅਧਿਕ ਧੀਰ ਕੋ ਧਰਿਨੀ ॥੨੫॥ ਰਾਜਨੀਤਿ ਕੇ ਬਰਤਨਵਾਰੇ। ਸਰਬ ਸ਼ਾਸਤ੍ਰਨਿ ਸੁਨਹੁ ਸੁਧਾਰੇ। ਦ੍ਵੈਸ਼ ਕਿ ਸੈਧਿ ਕਰਨਿ ਕਿਹ ਸੰਗਾ[11]। ਉਚਿਤਾਨੁਚਿਤ ਬਿਚਾਰਹੁ ਚੰਗਾ ॥ ੨੬ ॥ ਬਨਹੁ ਬਿਰੋਧੀ ਗੁਰ ਕੇ ਜਬੈ।ਹਾਸਲ ਕਹਾਂ[12] ਹੋਇ ਤੁਮ ਤਬੈ।ਨਾਹਕ ਪਾਵਹੁਗਰੇ ਲਰਾਈ। ਕੌ ਜਾਨੈ ਕੈਸਿਹੁੰ ਬਨਿ ਜਾਈ ॥ ੨੭ ॥ ਅਪਰ ਸੁਨਹੁ ਤੁਮ, ਕਹੌਂ ਇਕ ਆਛੀ।ਜੇ ਗੁਰ ਸੰਗ ਸੈਧਿ ਕਹੁ ਬਾਛੀ[13]। ਆਇੰ ਗਿਰੇਸ਼ੁਰ ਜੋ ਮਹਿਪਾਲਾ।

[1](ਸਾਡੇ) ਨਾਲ। [2]ਮੇਲ। [3](ਜੇ) ਮੈਂ ਹੁਣ। [4]ਉੱਦਮ ਕਰਕੇ ਚੜ੍ਹਾਈ (ਕਰੀਏ)। [5]ਪਹਾੜੀ ਦੇਸ਼ ਤੋਂ। [6]ਖੋਟੀ ਤਰ੍ਹਾਂ ਦਾ ਕਹਿਣਾ। [7](ਇਨ੍ਹਾਂ ਦੀ) ਨਿੰਦਾ ਤੇ ਲੜਾਈ ਕਰਨ ਵਾਲਾ ਦੁਖ ਪਾਉਂਦਾ ਹੈ। [8]ਬਗੜਿਆਂ ਜੋ ਕੋਲ (ਵਸਤੂਆਂ) ਹੋਣ ਸੋ ਭੀ ਨਸ਼ਟ ਹੋ ਜਾਂਦੀਆਂ ਹਨ। [9]ਆਪਣੀ ਧਰਤੀ (ਪ੍ਰਜਾ) ਨੂੰ ਪਾਲੋ। [10]ਦ੍ਵੈਸ਼ ਕਿਸ ਨਾਲ ਕਰੀਦਾ ਹੈ ਤੇ ਮੇਲ ਕਿਸ ਨਾਲ। [11]ਕੀਹ। [12]ਮੁਰਾਦ ਹੈ, ਜੇ ਮੇਲ ਦੱਖੀ ਰੱਖੋਗੇ ਤਾਂ।

ਤੁਮ ਪਰ ਸਕਹਿੰ ਨ ਬਲ ਕੋ ਘਾਲਾ॥੨੮॥ ਕਲਗ਼ੀਧਰ ਕੋ ਰਹੈ ਦਬਾਊ। ਦੇਸ਼ ਨ ਘਾਲ ਸਕੈ ਕੋ ਪਾਊ। ਚਿਤ ਮਹਿੰ ਕਰਹੁ ਬਿਚਾਰ ਬਿਸਾਲਾ। ਰਾਜਨੀਤਿ ਕੀ ਹੈ ਜਿਮ ਚਾਲਾ॥੨੯॥ ਬਡਭਾਗਨ ਜਾਨਹੁ ਇਹ ਧਰਾ[1]* ਜਿਸਤੇ ਆਨਿ ਗੁਰੂ ਪਗ ਧਰਾ*। ਚਲਨੋ ਆਇ ਜਿਹਠਾਂ ਜਗ ਜਾਲਾ। ਜੋ ਚਾਹਤਿ ਬਚਿਬੋ ਜਮ ਜਾਲਾ॥ ੩੦॥ ਜੋ ਪੂਰਵਤਿ ਮਨ ਬਾਂਛਾ ਕਰੀ[2]। ਤਿਨ ਆਗੇ ਬਪੁਰੋ ਕਜਾ ਕਰੀ[3]। ਘਟ ਘਟ ਭੇਵ ਨ ਤਿਨ ਕੋ ਛਾਨਾ। ਕਰਨਿ ਤੌਰ ਛਲ ਲੀਨਿ ਪਛਾਨਾ॥੩੧॥ਸਰਲ ਰਿਦੇ ਹੁਇ ਸੇਵਕ ਜਾਚੋ। ਤੌ ਦੇ ਦੇਤਿ ਦੁਰਦ ਗੁਰ ਸਾਚੋ। ਜੋ ਤੁਮ ਮਾਨਹੁੰਗੇ ਮਤ ਮੋਰਾ। ਕਰਨਿ ਕਪਟ ਤੌ ਲਿਹੁ ਮਨ ਮੋਰਾ[4]॥ ੩੨॥ ਗੁਨ ਹੁਇ ਬ੍ਰਿੰਦ ਬਿਲੰਦ ਅਨੰਦੈ। ਗਮਨਹੁੰ ਦਰਸਹੁ ਪੁਰੀ ਅਨੰਦੀ।ਨਹਿੰ ਜੋ ਮਾਨਹੁੰ ਬੈਰ ਸੰਭਾਰੋ। ਭਾਰੇ ਅਵ-ਗੁਨ ਪਰਹਿੰ ਬਿਗਾਰੇ॥੩੩॥ ਸੇਵਹੁ ਲੋਹੁ ਪਦਾਰਥ ਚਾਰਾ। ਚਾਰਾ ਚਲਹਿ ਨ ਅਜ਼ਮੰਤਿਵਾਰਾ[5]। ਵਾਰਾਸਾਰਾ[6] ਆਇ ਨ ਤਿਨ ਸੋਂ। ਤਿਨ ਸੋਂ ਬਨ ਕਰਿ ਜਾਚਨਿ ਜਿਨ ਸੋਂ[7]॥੩੪॥ਇੱਤਜਾਦਿਕ ਸਿੱਖਜਾ ਕਹੁ ਦੀਨਿ।ਦੀਨ ਬਨਹੁ ਹੈ ਸੁਮਤਿ ਪ੍ਰਬੀਨ! ਬੀਨ ਬੀਨ ਕਰਿ ਗੁਨ† ਮਤਿ ਲੀਨਿ[8]।ਲੀਨ ਅਨੰਦ ਜੋ ਗੁਰ ਰਸ ਭੀਨ[9]॥੩੫॥ਭੀਮਚੰਦ ਮਤਿਮੰਦ ਨ ਮਾਨੀ। ਮਾਨੀ ਮਹਿਦ ਰਾਜ ਮਦ ਪਾਨੀ[10]। ਪਾਨੀ ਬ੍ਰੂੰਦ ਚਿਕਨ ਘਟ ਸਾਨੀ[11]। ਸਾਨੀ ਕਪਟ ਬੁਧ ਬਵਰਾਨੀ[12]॥੩੬॥ ਸ਼੍ਰੀ ਕਲਗ਼ੀਧਰ ਜਿਸ ਮਨ ਫੇਰਾ‡। ਫੇਰਾ ਫਿਰਨੋ ਨ ਗੁਰ ਕੋ ਨੇਰਾ[13]। ਚਾਹਤਿ ਉੱਤਰ ਦੇਤਿ ਵਜ਼ੀਰ। ਜੀਰਨ ਬੈਸ

---

[1]ਧਰਤੀ। [2]ਜੋ ਮਨ ਦੀ ਇੱਛਾ ਪੂਰਨ ਕਰਦੇ ਹਨ। [3]ਹਾਥੀ। [4]ਮੋੜ ਲਓ ਮਨ ਨੂੰ। [5]ਅਜ਼ਮਤ ਵਾਲਿਆਂ ਨਾਲ ਪੇਸ਼ ਨਹੀਂ ਜਾਂਦੀ। [6]ਸਾਰਾਵਾਰ=ਪੂਰੀ ਬਰੱਬਰੀ। (ਅ) ਬਰਸਰੀ=ਮੁਕਾਬਲਾ। [7]ਜਿਨ੍ਹਾਂ ਤੋਂ ਮੰਗਣਾ ਹੈ ਤਿਨ੍ਹਾਂ ਨਾਲ ਬਣਾਕੇ ਹੀ ਰਖੀਏ। [8]ਗੁਣਾਂ ਵਾਲੀ ਮਤ ਪਰਖ ਪਰਖ ਕੇ ਲੈ ਲੈਣੀ ਚਾਹੀਦੀ ਹੈ। [9]ਜੋ ਗੁਰੂ ਦੇ ਰਸ ਵਿਚ ਭਿੱਜੇ ਉਹਨਾਂ ਨੇ ਅਨੰਦ ਲਿਆ ਹੈ। [10]ਰਾਜ ਰੂਪ ਨਸ਼ੇ ਦੇ ਪੀਣ ਵਾਲੇ ਵਡੇ ਹੰਕਾਰੀ ਨੇ। [11]ਚਿਕਨਾਈ ਵਾਲੇ ਘੜੇ ਉੱਤੇ ਪਾਣੀ ਦੀ ਬੂੰਦ ਜੀਕੂੰ (ਨਹੀਂ ਟਿਕਦੀ)। [12] ਕਪਟ ਨਾਲ ਮਿਲਕੇ ਬੁੱਧੀ ਕਮਲੀ ਹੋ ਗਈ। [13](ਵਜ਼ੀਰ ਦਾ) ਫੇਰਿਆ (=ਮੋੜਿਆ ਯਾ ਪ੍ਰੇਰਿਆ) ਨਾਂ ਮੁੜਿਆ ਗੁਰੂ ਵਲ ਨੂੰ। *ਪਾਃ—ਧਾਰਾ।

†ਪਾਃ—ਗੁਰ। ‡ਦਰਯੋਧਨ ਨੇ ਆਪਣੇ ਅੰਤ ਸਮੇਂ ਆਪਣੇ ਹਠ ਦੇ ਕਾਰਨ ਨੂੰ ਕ੍ਰਿਸ਼ਨ ਨੂੰ ਸਰਬੱਗਜ ਤੇ ਈਸ਼ੂਰ ਦੱਸਕੇ ਉਸੇ ਦੀ ਪੇਰਨਾ ਕਰਕੇ ਦੱਸਿਆ ਸੀ, ਉਸ ਵਾਂਙੂ ਕਵਿ ਜੀ ਰਾਜੇ ਦੀ ਕੁਮਤਿ ਦਾ ਕਾਰਨ ਈਸ਼ੂਰ ਵਲੋਂ ਦੱਸ ਰਹੇ ਹਨ ਜਿਸ ਦਾ ਵਿਦਤ ਸਰੂਪ ਸ਼੍ਰੀ ਗੁਰੂ ਜੀ ਹਨ। ਇਹ ਗਲ ਅਗਲੇ ਅੰਕ ੩੮ ਤੋਂ ਸਫੁਟ ਹੋ ਜਾਂਦੀ ਹੈ।

ਜਾਨਿ ਬਿਨ ਧੀਰ[1] ॥੩੭॥ ਗੁਰ ਸ਼ਰਧਾ ਤੇ ਮਹਿਤ ਕਚੇਰਾ[2]। ਚੇਰਾ ਬਨਜੋ ਨ, ਭਾਗ ਮੰਦੇਰਾ। ਜਿਸ ਕੋ ਪ੍ਰਭੁ ਨੇ ਭਲਾ ਨ ਕਰਨਾ। ਕਰੁਨਾ ਕਿਮਿ ਪ੍ਰਾਪਤਿ ਗੁਰ ਸਰਨਾ[3] ॥ ੩੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਭੀਮਚੰਦ ਮਸਲਤ ਕਰਨਿ' ਪ੍ਰਸੰਗ ਬਰਨਨੰ ਨਾਮ ਤੀਨ ਬਿੰਸਤੀ ਅੰਸੁ ॥ ੩੩ ॥

੩੪. [ਕੁਟਵਾਰ ਦਾ ਆਉਣਾ]।

ਦੋਹਰਾ ॥ [4]"ਸੁਨਿ ਵਜ਼ੀਰ ! ਭਾਖਨੋ ਕਹਾਂ? ਮੋਹਿ ਪ੍ਰਤਾਪ ਘਟਾਇ। ਜਿਹ ਸੋਂ ਵਧਨੋ ਵਿਰੋਧ ਬਹੁ ਤਿਸ ਕੋ ਕਿਮ ਢਿਗ ਜਾਇ ॥੧॥ ਚੌਪਈ॥ ਹਮ ਠਾਕੁਰ ਕੀ ਭਗਤਿ ਕਰੰਤੇ। ਪ੍ਰਭੁ ਪ੍ਰਤਿਮਾ[5] ਕੋ ਨਿਤ ਅਰਚੰਤੇ। ਜੋ ਸੈਲਨ ਕੀ ਸਭਿ ਠਕੁਰਾਈ[6]। ਪੂਜਹਿ ਸਾਲਗਰਾਮ ਸਦਾਈ ॥ ੨ ॥ ਰਾਜਪੂਤ ਹਮ ਥੈਸ ਬਡੇਰੇ। ਰਹੇ ਸਦੀਵ ਮੂਰਤਨਿ ਚੇਰੇ। ਤਿਸ ਕੋ ਤਜਿ ਅਬਿ ਨਰ ਤਨ ਪਾਸ। ਜਾਇ ਕਰਹਿਂ ਥਿਰ ਹ੍ਵੈ ਅਰਦਾਸ ॥ ੩ ॥ ਇਸ ਪ੍ਰਕਾਰ ਨਹਿਂ ਲਾਇਕ ਮੋਕਹੁ। ਅਪਰ ਬਾਤ ਸਮੁਝਾਵਹੁ ਤੋਕਹੁ। ਸਕਲ ਸੈਲਪਤਿ ਸਿੱਖ ਨ ਕੋਊ। ਗੁਰੂ ਸਮੀਪ ਨ ਪਹੁੰਚਹਿ ਸੋਊ ॥ ੪॥ ਅਪਨਿ ਬਡਨ ਕੀ ਰੀਤਿ ਚਲੰਤੇ। ਸਭਿ ਪ੍ਰਤਿਮਾ ਕੀ ਪੂਜ ਕਰੰਤੇ। ਮੈਂ ਏਕਲ ਹੀ ਨਿਜ ਮਤ ਛੋਰਿ। ਕੈਸੇ ਬਨੋਂ ਸਿੱਖ ਗੁਰ ਓਰ ॥ ੫ ॥ ਗਿਰਪਤਿ ਸਗਰੇ ਹਾਸ ਬਖਾਨਹਿਂ।ਗਜ ਲੈਬੇ ਹਿਤ ਸਿੱਖ ਪਛਾਨਹਿਂ[7]। ਜਬਹਿ ਕਦਾਚਿਤ ਬਨਹਿ ਸਮਾਜਾ। ਜੋ ਨਿਜ ਧਰਮ ਬਿਖੈ ਦਿਢ ਰਾਜਾ[8] ॥੬॥ਮੋਕਹੁ ਕਹੈਂ ਤਰਕਨਾ ਸਾਥੀ।–ਕਰਿ ਲਾਲਚ ਲੈਬੇ ਹਿਤ ਹਾਥੀ। ਬਨਜੋ ਜਾਇ ਸਾਹਿਬ ਕੋ ਸਿੱਖਨ–। ਇਸ ਪ੍ਰਕਾਰ ਹ੍ਵੈ ਬਾਤ ਭਵਿੱਖਨ ॥੭॥ ਲਖਹਿਂ–ਕਲੰਕਤਿ ਕੁਲ ਇਨਿ ਕੀਨਸਿ–। ਤੁਵ ਮਤਿ ਲੇਯ ਬਨਹੁ ਨਹਿਂ ਹੀਨਸਿ[9]। ਅਜ਼ਮਤਿ ਸਹਿਤ ਜਿ ਗੁਰੂ ਬਤਾਵੈਂ। ਇਹੁ ਪ੍ਰਤੀਤ ਨਹਿਂ ਮੋ ਕਹੁ ਆਵੈ॥੮॥ ਦਿੱਲੀ ਬਿਖੈ ਕੈਦ ਗੁਰ ਬਡੇ। ਨਹਿਂ ਤੁਰਕੇਸ਼ੁਰ ਕੈਸਿਹੁ ਛਡੇ। ਕਰਤੋ ਰਹਨੋ ਬਿਅਦਬੀ ਘਨੀ। ਤਹਿਂ ਕੀ ਬਾਤ ਸਕਲ ਹਮ ਸੁਨੀ ॥ ੯ ॥ ਕਰਾਮਾਤ ਤਿਹ ਸਾਥ ਨ ਕਰੀ।ਸਰਬਅਵੱਗਨਾ ਨਿਜ ਪਰ ਜਰੀ।ਹਾਥ ਨ ਪਾਵ ਤਾਂਹਿ ਕੋ ਟੂਟਾ। ਨਾਂਹਿਨ ਕਿਤ ਤੇ ਰਾਜ ਨਿਖੂਟਾ ॥ ੧੦ ॥ ਅਲਪ ਜਾਤਿ ਜੋ

[1]ਰਾਜਾ ਵਜ਼ੀਰ ਨੂੰ ਵਡੀ ਉਮਰਾ ਵਾਲਾ ਅਤੇ ਏ-ਹੌਸਲਾ ਜਾਣਕੇ ਉਤਰ ਦਿਤਾ ਚਾਹੁੰਦਾ ਹੈ। [2](ਰਾਜਾ) ਕੱਚਾ ਹੈ। [3]ਗੁਰ ਸ਼ਰਨ ਦੀ ਮੇਹਰ ਕਿਵੇਂ ਪ੍ਰਾਪਤ ਹੋ ਸਕੇ (ਉਸ ਨੂੰ)। [4]ਭੀਮਚੰਦ ਬੋਲਿਆ। [5]ਮੂਰਤੀ। [6]ਭਾਵ ਪਹਾੜਾਂ ਦੇ ਮਾਲਕ ਜੋ ਹਨ। [7]"ਹਾਥੀ ਲੈਣ ਵਾਸਤੇ ਸਿਖ ਬਣ ਗਿਆ ਹੈ' ਇਉਂ ਸਮਝਣਗੇ। [8]ਰਾਜੇ ਹਨ। [9]ਮੈਂ ਹੀਣਾਂ ਨਹੀਂ ਬਣਾਂਗਾ।

ਜਾਨਤਿ ਨਾਂਹੀ[1]। ਮਿਲੇ ਹਜ਼ਾਰੋਂ ਤਿਨ ਕੇ ਪਾਹੀ।–ਅਬਿਨਾਸ਼ੀ, ਕੋ ਗੁਰ ਅਵਤਾਰੂ–। ਹਾਥ ਜੋਰਿ ਕਰਿ ਕਰਤਿ ਉਚਾਰੂ ॥੧੧॥ ਪੈਸਾ ਕੌਡੀ ਆਨਿ ਚਢਾਵਤਿ। ਝੂਠਹੁ ਕਹੈਂ ਕਿ ਬਾਂਛਤਿ ਪਾਵਤਿ। ਜਾਟ ਗਵਾਰ, ਲੁਬਾਣੇ, ਬਲੀਏ। ਝੀਵਰ ਆਦਿ ਕਹਾਂ ਲਗਿ ਭਲੀਏ॥੧੨॥ਮਿਲਿ ਕੈ 'ਗੁਰੂ ਗੁਰੂ' ਸਭਿ ਕਹੈਂ। ਪ੍ਰਤਿਮਾ[3] ਕੀ ਪ੍ਰਭੁਤਾ ਨਹਿ ਲਹੈਂ। ਹਮ ਤੋ ਰਾਜਪੂਤ ਬਡ ਗਮਾਤੇ। ਸੁਨਿਬੇ ਕਥਾ ਪੁਰਾਨਨ ਰਾਤੇ[4] ॥੧੩॥ ਬੈਰਾਗੀ ਸੰਨਯਾਸੀ ਸਾਧੂ। ਰੰਗੇ ਬਸਤ੍ਰਨਿ ਕੋ ਮਗ ਲਾਧੂ[5]। ਕੰਨਪਾਟੇ ਜੋਗੀ ਬ੍ਰਹਮਚਾਰੀ। ਇਨ ਪੂਜਨ ਕੇ ਹਮ ਅਧਿਕਾਰੀ॥੧੪॥ਗ੍ਰਹਸਤੀ ਗੁਰੂ ਮਨਿੰਦ ਹਮਾਰੇ।ਰਾਜਪੂਤ ਪੁਨ ਜਾਤਿ ਉਦਾਰੇ। ਕਿਮ ਪਾਹੁਲ ਹਮ ਲੈਹੈਂ ਜਾਇ।ਨਹਿ ਪ੍ਰਤੀਤ ਮਨ ਮਹਿ ਉਪਜਾਇ ॥੧੫॥ ਸਿੱਖ ਹੋਨਿ ਮਹਿ ਅਵਗੁਨ ਘਨੇ। ਕਰਿ ਬਿਚਾਰ ਹੇਰੇ ਨਿਜ ਮਨੇ। ਕਰਿ ਦਲ ਬਲ ਕੋ ਦੁਰਦ ਮੰਗਾਵਹੁ। ਨਾਤੁਰਿ ਪੁਰਿ ਅਨੰਦ ਛੁਟਕਾਵਹੁ॥੧੬॥ਉਤ ਹਜ਼ਰਤ ਬਿਗਰਯੋ ਇਨ ਸੰਗਾ*। ਜੋ ਇਤ ਅਰਹਿ ਮਚਹਿ ਬਡ ਜੰਗਾ। ਕਿਤ ਚਲ ਜਾਇ? ਨ ਥਿਰਬੇ ਥਾਈਂ[6]। ਤਬਿ ਜਾਨੈਂ ਜਬਿ ਹੈ ਨ ਉਪਾਈ॥੧੭॥ਕਰਹੁ ਬਿਚਾਰ ਅਹੋ ਤੁਮ ਸਜਾਨੇ। ਬਸਹਿ ਜਾਇ ਤਬਿ ਕੌਨ ਸਥਾਨੇ? ਗੁਰਤਾ ਗਰਬ ਨਵੀਨੀ ਬੈਸ। ਪੁਜਵਾਵਤਿ ਬ੍ਰਿੰਦਨ ਮਹਿ ਬੈਸਿ[7]॥੧੮॥ਯਾਂਤੇ ਨਹਿ ਮਾਨਹਿ, ਨਹਿ ਜਾਨਹਿ। ਜਬਿ ਗਰ ਪਰੈ ਭਾਰ ਪਹਿਚਾਨਹਿ। ਜੇ ਅਬਿ ਦੁਰਦ ਪ੍ਰਸਾਦੀ ਦੈਹੈ। ਬੈਠਨੋ ਰਹੈ ਸਰਬ ਸੁਖ ਲੈਹੈ॥੧੯॥ਭੋ ਕੁਟਵਾਰ ! ਅਬਹਿ ਤੂੰ ਜਾਹੁ। ਪੁਰਿ ਅਨੰਦ ਸ਼੍ਰੀ ਸਤਿਗੁਰ ਪਾਹੁ।ਜਸੋਂ ਮੈਂ ਕਹੀ ਸਕਲ ਸਮੁਝਾਵਹੁ। ਬਿਨੈ ਭਨਹੁ ਬਲ ਅਧਿਕ ਜਨਾਵਹੁ ॥ ੨੦॥–ਦਿਹੁ ਮਤੰਗ ਰਾਜੇ ਅਭਿਲਾਖਾ। ਕਰਹੁ ਸੰਧਿ ਜਿਸ ਤੇ ਰਸ ਰਾਖਾ–।ਨਾਂਹਿਤ ਗੁਰੂ ਕੰਨੈ ਇਮ ਕਹੀਅਹਿ।–ਭਏ ਬਿਰੋਧ ਨ ਕਬਿ ਸੁਖ ਲਹੀਅਹਿ–॥੨੧॥ਭਏ ਨੰਮ੍ਰ, ਗਜ ਕਰਹਿ ਜਿ ਦੈਬੋ।ਬਿਨੈ ਸਹਿਤ ਹੀ ਕੀਜੈਲੈਬੋ।ਨਾਂਹਿ ਤੋ ਦਲ ਬਲ ਐਸ਼ੁਰਜ ਮੋਰੋ।ਕਰਹੁ ਸੁਨਾਵਨਿ

[1]ਛੋਟੀਆਂ ਜਾਤੀਆਂ ਵਾਲੇ ਜੋ (ਕੁਝ) ਨਹੀਂ ਜਾਣਦੇ (ਓਹ.....)। [2]ਕੋਈ ਅਵਿਨਾਸ਼ੀ ਤੇ ਕੋਈ ਗੁਰ ਅਵਤਾਰ, ਹੱਥ ਜੋੜ ਜੋੜਕੇ ਪਏ ਕਹਿੰਦੇ ਹਨ। (ਅ ਗੁਰੂ ਨੂੰ ਅਵਿਨਾਸ਼ੀ ਦਾ ਅਵਤਾਰ ..... । [3]ਮੂਰਤੀ, ਬੁਤ। [4]ਪ੍ਰੇਮੀ ਹੋਏ ਹੋਏ ਹਾਂ। [5]ਰੰਗੇ ਬਸਤ੍ਰ ਵਾਲਿਆਂ ਦਾ ਰਾਹ ਲੱਭਣ ਵਾਲੇ ਹਾਂ। [6]ਤੇ ਚਲੇ ਕਿੱਥੇ ਜਾਣਗੇ (ਉਨ੍ਹਾਂ ਨੂੰ ਤਾਂ) ਟਿਕਣ ਨੂੰ ਥਾਂ ਨਹੀਂ (ਲੱਭਣੀ)। [7]ਬੈਠਕੇ।

*ਪਾਤਸ਼ਾਹ ਦੇ ਵਿਗਾੜ ਦਾ ਇਸ਼ਾਰਾ ਦੱਸ ਰਿਹਾ ਹੈ ਕਿ ਰਾਜਾ ਤੁਰਕਾਂ ਵੱਲੋਂ ਚੁਕਿਆ ਹੋਇਆ ਹੈ।

ਜਥਾ ਬਡੇਰੋ॥ ੨੨॥ ਜੇ ਸਭਿ ਸੈਲਨ ਧਾਰ ਬਾਈਸ[1]। ਤਿਨ ਕੋ ਈਸ਼ਨਿ ਕੋ ਮੈਂ ਈਸ਼। ਰਹੈਂ ਸਦਾ ਆਇਸੁ ਅਨੁਸਾਰੀ। ਚਹੀਐ, ਪਹੁੰਚਿ ਚਮੂੰ ਲੈ ਸਾਰੀ[2]॥ ੨੩॥ ਸੁਨਿ ਕਰਿ ਭੀਮਚੰਦ ਕੋ ਬੈਨਾ। ਰਹਯੋ ਵਜ਼ੀਰ ਨੀਚ ਕਰਿ ਨੈਨਾ। ਅਪਰ ਮੁਸਾਹਿਬ ਸਭਿ ਸਨਮਾਨੇ।'ਮਹਾਰਾਜ! ਤੁਮ ਅਧਿਕ ਸਿਆਨੇ ॥੨੪॥ ਆਨਿ ਬਸਯੋ ਰਾਵਰ ਕੇ ਦੇਸ਼ੂ। ਬਿਚਰਤਿ ਕਰਤਿ ਅਖੇਰ ਹਮੇਸ਼ੂ। ਚਾਰਹੁ ਕੁੰਟਨਿ ਤੇ ਧਨ ਆਵੈ। ਨਾਨਾ ਵਸਤੁ ਉਪਾਇਨ ਲਯਾਵੈਂ ॥੨੫॥ਕਹਾਂ ਭਯੋ ਗਜ ਜਾਚਯੋ ਏਕ।ਦੇਹਿ ਤੁਮਹਿੰ, ਗੁਰ ਚਹਿਯ ਬਿਬੇਕ[3]। ਅਲਪ ਵਸਤੁ ਹਿਤ ਬਾਦ ਬਡੇਰਾ। ਸੁਨਹਿ ਸਮੂਹ ਨ ਭਨਹਿੰ ਅਛੇਰਾ' ॥ ੨੬ ॥ ਸੁਨਿ ਕੁਟਵਾਰ ਜੋਰਿ ਕਰ ਕਹਯੋ। 'ਮੈਂ ਆਨਹੁੰ ਗਜ ਕੋ ਤੁਮ ਚਹਯੋ'। ਭੀਮਚੰਦ ਕੋ ਬੈਦਨ ਕੀਨਿ।ਨਿਕਸਯੋ ਪੌਰ ਚਲਨਿ ਚਿਤ ਦੀਨਿ ॥੨੭॥ ਤੁਰੰਗ ਮੰਗਾਇ ਅਰੂਢਿ ਸਿਧਾਰਾ। ਕ੍ਰਮ ਤੇ ਪੰਥ ਉਲੰਘਯੋ ਸਾਰਾ। ਆਨਿ ਅਨੰਦਪੁਰਿ ਅਨੰਦ ਬਿਲੋਕਾ। ਜਹਿੰ ਬਿਚਰਤਿ ਗੁਰ ਸਿਮਰਤਿ ਲੋਕਾ[4]॥੨੮॥ਉਤਰਨਿ ਸਦਨ ਕੀਨਿ ਤਬਿ ਡੇਰਾ।ਹੋਇ ਸੁਚੈਤ ਭਲੇ ਤਿਸ ਬੇਰਾ। ਪਾਨੀ ਤੇ ਪਗ ਪਾਨ ਪਖਾਰੇ। ਸੂਖਮ ਬਸਤ੍ਰ ਪਹਿਰਿ ਤਨ ਸਾਰੇ॥ ੨੯॥ ਜਬਿ ਗੁਰ ਕੋ ਲਾਗਯੋ ਦਰਬਾਰਾ। ਸੁਨਿ ਕੈ ਸੁਧਿ ਕੁਟਵਾਰ ਪਧਾਰਾ। ਪਹੁੰਚਿ ਪੌਰ ਪਰ ਕੀਨਿ ਬਤਾਵਨ। 'ਮਮ ਸੁਧਿ ਅੰਤਰ ਕਰਹੁ ਜਨਾਵਨ'॥ ੩੦॥ ਦ੍ਵਾਰਪਾਲ ਚਲਿ ਕੈ ਤਤਕਾਲ।ਅਰਜ਼ ਗੁਜਾਰੀ ਨਿਕਟਿ ਕ੍ਰਿਪਾਲ। 'ਪ੍ਰਭੁ ਜੀ! ਮਹਿਪਾਲਕ ਕੁਟਵਾਲ। ਦਰਸ ਰਾਵਰੋ ਚਹੈ ਬਿਸਾਲ' ॥੩੧॥ ਹੁਕਮ ਕੀਨਿ 'ਆਵਨ ਦਿਹੁ ਤਾਂਹੀ'। ਅੰਤਰ ਪ੍ਰਵਿਸ਼ਯੋ ਪਹੁੰਚਯੋ ਪਾਹੀ। ਪਾਇਨ ਪਾਸ ਉਪਾਇਨ ਧਰਿਕੈ। ਹਾਥਬੈਂਦਿ ਅਭਿਬੰਦਨ ਕਰਿ ਕੈ ॥੩੨॥ ਆਇਸੁ ਪਾਇ ਬੈਠਿ ਕਰਿ ਗਯੋ। ਨ੍ਰਿਪ ਕੀ ਨਮੋ ਕਰਤਿ ਪੁਨ ਭਯੋ। ਸ਼੍ਰੀ ਕਲਗ਼ੀਧਰਿ ਬਾਕ ਉਚਰਯੋ। 'ਕਹੁ ਕਿਮ ਰਾਜੇ ਭੋਜਨ ਕਰਯੋ?' ॥ ੩੩॥ ਜਾਨਿ–ਕਹਾਂ ਅਫਰਯੋ ਹੰਕਾਰੀ। ਕਪਟ ਕਠੋਰ ਕੁਟਿਲਤਾ ਧਾਰੀ[5]–।ਸੁਨਿ[6]

[1]ਪਹਾੜਾਂ ਦੀਆਂ ਬਾਈ ਧਾਰਾਂ। [2]ਜੇ ਲੋੜ ਪਵੇ ਤਾਂ ਸਾਰੀਆਂ ਸੈਨਾਂ ਲੈਕੇ (ਉਹ ਜੇ ਮੇਰੀ ਮਦਦ ਵਿੱਚ) ਪਹੁੰਚ ਜਾਣਗੇ। [3]ਗੁਰੂ ਜੀ ਨੂੰ ਵਿਚਾਰ ਚਾਹੀਦੀ ਹੈ। [4]ਗੁਰੂ ਜੀ ਨੂੰ ਯਾਦ ਕਰਦੇ ਲੋਕੀਂ ਫਿਰ ਟੁਰ ਰਹੇ ਹਨ। [5](ਪਰ) ਜਾਣਦੇ ਸਨ ਕਿਉਂ ਅਫਰ ਰਿਹਾ ਹੈ ਹੰਕਾਰੀ ਤੇ ਕਿਉਂ ਕਪਟ ਤੇ ਕਰੜੀ ਕੁਟਿਲਤਾ ਧਾਰਨ ਕੀਤੀ ਹੈ ਸੁ। [ਸੂਚਨਾ–ਇਨ੍ਹਾਂ ਦੋ ਤੁਕਾਂ ਨੂੰ ਗੁਰੂ ਜੀ ਦੇ ਪ੍ਰਤੱਖਜ ਵਾਕ ਸਮਝਣਾ ਠੀਕ ਨਹੀਂ,ਅਗਲੀ ਬਾਤ ਚੀਤ ਇਸ ਨੂੰ ਸਹੀ ਨਹੀਂ ਕਰਦੀ, ਇਸ ਕਰਕੇ 'ਜਾਨਿ' ਦਾ ਅਰਥ ਹੈ=ਜਾਣਦੇ ਸਨ। [6]ਇਹ ਗਲ ਸੁਣਕੇ ਕਿ ਰਾਜੇ ਨੇ ਕਿੰਵ ਭੋਜਿਆ ਹੈ।

ਕੁਟਵਾਰ ਭਨੀ ਮੁਖ ਬਾਨੀ। 'ਅੱਗ ਆਪ ਕੇ ਬਿਨੈ ਬਖਾਨੀ ॥ ੩੪ ॥ ਅਹੈ ਸਰਲ ਤੁਮ ਪੰਥ ਭਲੇਰਾ[1]।ਜਸੁ ਕੋ ਉਚਰਤਿ ਸੰਝ ਸਵੇਰਾ।ਰਾਵਰ ਕੋ ਪਾਵਨ ਲਖਿ ਪਾਵਨ[2]। ਚਾਹਤਿ ਰਿਦੇ ਸਾਂਝ ਕੋ ਪਾਵਨਿ ॥ ੩੫ ॥ ਆਨਿ ਪਰਜੋ ਕਾਰਜ ਅਬਿ ਐਸੋ।ਪਠਜੋ ਵਕੀਲ, ਗਯੋ ਕਹਿ ਜੈਸੋ।ਸਗਿਯਨਿ ਕੋ ਲਾਗੀ ਅਬਿ ਆਵੈਂ। ਚਹਿਯ ਅਜਾਇਬ ਵਸਤੁ ਦਿਖਾਵੈਂ[3] ॥ ੩੬ ॥ ਗੁਰ ਘਰ ਬਿਨਾ ਅਪਰ ਥਲ ਨਾਂਹੀ। ਬਾਰ ਬਾਰ ਯਾਂਤੇ ਪਠਿ ਪਾਹੀ[4]।ਬਨਹਿ ਆਪ ਕੋ ਭੀ ਅਬਿ ਐਸੇ।ਰਾਜੇ ਸੰਗ ਰਹੈ ਰਸ ਜੈਸੇ ॥੩੭॥ ਜੋ ਬਾਈਸ ਧਾਰ ਕੇ ਈਸ। ਸਭਿ ਕੇ ਸੀਸਨ ਪਰ ਆਧੀਸ[5]। ਪਰਥਤਪਤਿ ਸਮਸਰ ਨਹਿੰ ਕੋਈ। ਸਕਲ ਰੀਤਿ ਤੇ ਦੀਰਘ ਸੋਈ ॥੩੮॥ ਉਚਿਤ ਆਪ ਕੋ ਰਸ ਹੀ ਰਾਖਨਿ। ਪੂਰਹੁ ਸਭਿ ਹੀ ਕੀ ਅਭਿਲਾਖਨਿ। ਦੁਹਿ ਦਿਸ਼ਿ ਸੰਧਿ ਰਹੈ ਸ਼ੁਭ ਬਾਤੀ। ਭਰਹਿੰ ਜਿ ਸਗਰੇ ਬ੍ਰਿੰਦ ਅਰਾਤੀ ॥ ੩੯ ॥ ਕਾਰਜ ਪਰੈਂ ਪਰਸਪਰ ਘਨੇ। ਸੋ ਸੁਖੇਨ ਹੀ ਤਤਛਿਨ ਬਨੇ। ਇਹ ਸਭਿ ਰਾਵਰ ਕੇ ਬਸਿ ਅਹੈ। ਰਾਖਨਿ ਰਸ,ਨਤੁ ਬੇਰਸ ਚਹੈਂ ॥ ੪੦ ॥ ਕਹਾਂ ਬਾਤ ਇਹ ਬਡੀ ਨ ਕੋਈ। ਜਾਚੀ ਦੇਹੁ ਲੇਹੁ ਨਿਜ ਸੋਈ।ਭੀਮਚੰਦ ਸੈਲੇਂਦ੍ਰ ਬਿਲੰਦ। ਤੁਮਰੇ ਕਾਜ ਸੁਧਾਰਹਿ ਬ੍ਰਿੰਦ ॥੪੧ ॥ ਸੈਨਾ ਘਨੀ ਸਮੀਪ ਜਿਸੀ ਕੇ। ਸੈਲ ਦੇਸ ਅਨੁਸਾਰਿ ਤਿਸੀ ਕੇ। ਬਡੋ ਪ੍ਰਤਾਪ ਐਸ਼੍ਵਰਜ ਭਾਰੋ। ਕਹੇ ਬਾਕ ਤੇ ਕਰਹਿ ਨ ਟਾਰੋ[6] ॥ ੪੨॥ਬਾਸ ਸਮੀਪੀ ਦੋਇਨ ਕੇਰਾ।ਸੰਧਿ ਕਰੇ ਸੁਖਿ ਸਭਿਨਿ ਬਡੇਰਾ। ਯਾਂਤੇ ਮੈਂ ਰਾਵਰਿ ਢਿਗ ਭੇਜਾ।ਕਹਜੋ–ਸੰਦੇਸਾ ਅਸ ਅਬਿ ਲੇ ਜਾ–'॥੪੩॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਕੁਟਵਾਰ ਆਵਨ' ਪ੍ਰਸੰਗ ਬਰਨਨੰ ਨਾਮ ਚਤੁਰਤ੍ਰਿੰਸਤੀ ਅੰਸੂ ॥ ੩੪ ॥ ੩੫. [ਕੁਟਵਾਲ ਨੇ ਆਕੇ ਗੁਰੂ ਜੀ ਦਾ ਜਸ ਕੀਤਾ]।

ਦੋਹਰਾ।ਨਿਪਟ[7] ਕਪਟ ਕੇ ਕੂੜ ਬਚ ਸੁਨਿ ਕਲਸ਼ੀਧਰ ਧੀਰ।ਬੋਲੇ ਬਚਨ ਅਦੀਨ[8] ਪ੍ਰਭੁ:–'ਜਬਿ ਤੂੰ ਗਿਰਪਤਿ ਤੀਰ[9] ॥ ੧ ॥ ਚੌਪਈ ॥ ਕਿਮ ਨ੍ਰਿਪ ਭਨਜੋਂ ਸੁਨਜੋਂ ਤੈਂ ਕਹਾਂ।ਗਰਬਤਿ ਬਚਨ ਕਹੇ ਤਿਨ ਜਹਾਂ।ਤਿਨ ਸੋਂ ਕਿਮ ਹੁਇ ਮੇਲ ਹਮਾਰਾ। ਕਰਹਿ ਕਪਟ ਕਪਟੀ ਕੁੜਿਆਰਾ ॥ ੨ ॥ ਕਹਜੋ ਕਿ

[1]ਭਾਵ (ਰਾਜਾ) ਤੁਹਾਡੀ ਭਲਿਆਈ ਦੇ ਰਾਹ ਵਿੱਚ ਸਰਲ ਹੈ। [2]ਆਪਦੇ ਚਰਨ ਪਵਿੱਤ੍ਰ ਜਾਣਕੇ। [3]ਚਾਹੀਦਾ ਹੈ (ਕਿ ਅਸੀਂ) ਅਲੋਖੀਆਂ ਵਸਤੂਆਂ ਦਿਖਾਈਏ। [4](ਆਪਦੇ) ਪਾਸ ਭੇਜਦਾ ਹੈ। [5]ਮਹਾਂਰਾਜਾ ਹੈ। [6]ਆਪਣੇ ਕਹੇ ਵਾਕ ਤੋਂ ਟਾਲਾ ਨਹੀਂ ਕਰੇਗਾ ਭਾਵ 'ਹਾਥੀ ਮੇੜ ਦੇਵਾਂਗਾ' ਇਹ ਗਲ ਕਹਿਕੇ ਮੁਕਰੇਗਾ ਨਹੀਂ। (ਅ) ਉਸਦੇ ਬਚਨ ਕਹੇ ਤੇ (ਕੋਈ) ਟਾਲਾ ਨਹੀਂ ਕਰ ਸਕਦਾ। [7]ਅਤਿਯੰਤ। [8]ਨਿਰਭਯ। [9]ਜਦ ਤੂੰ ਰਾਜੇ ਪਾਸ ਸੈਂ (ਤਦ ਰਾਜੇ ਨੇ)"'।

–ਮੋ ਸੋਂ ਬਿਗਰੈ ਜਬੈ।ਕਿਸ ਥਲ ਬਸੈ ਜਾਇ ਗੁਰ ਤਬੈ।ਦਿੱਲੀਪਤਿ ਕੇ ਸੰਗ ਬਿਗਾਰੇ। ਜਹਿਂ ਗੁਰ ਬਡੇ ਬਿਕੁੰਠ ਸਿਧਾਰੇ–॥ ੩ ॥ ਸੋ ਆਸ਼ੈ ਕਨਾ ਸਮੁਝੈ ਮਾਨੀ।–ਰਾਖਹਿਂ[1] ਹਿੰਦੁਨਿ ਲਾਜ ਮਹਾਨੀ। ਸੀਸ ਦਿਲੀਸ਼ੁਰ ਕੋ ਹੁਇ ਆਪੈ[2]।ਤਨ ਤਜਿ ਗਏ–,ਸੁਮਤਿ ਸੋ ਜਾਪੈ[3] ।੪। ਜਗ ਮਹਿਂ ਇਸਥਿਰ ਰਹਨੋ ਨ ਕੋਈ। ਜੋ ਉਪਜਹਿ ਸਭਿ ਬਿਨਸਤਿ ਸੋਈ। ਤਊ ਸੁਨਹੁ ਜੋ ਪਰ-ਉਪਕਾਰੀ। ਤਜਹਿਂ ਸਰੀਰ ਮਹਾਂ ਮਤਿ ਧਾਰੀ ॥ ੫ ॥ ਸੋ ਜਗ ਮਹਿਂ ਜੀਵਤ ਹੀ ਜਾਨਹੁ। ਸੁਜਸੁ ਜਹਾਂ ਕਹਿਂ ਭਲੇ ਪ੍ਰਮਾਨਹੁ। ਕਨੋਂ ਨ ਬਿਚਾਰ ਰਿਦੇ ਮਹਿਂ ਦੇਖਾ। ਅਪਨਿ ਬਡੇ ਪਰ ਕਰਹੁ ਪਰੇਖਾ ॥ ੬ ॥ ਕੋ ਜੀਵਤਿ ਹੈ ਜਗਤ ਮਝਾਰੀ ? ਬਾਬਰ ਆਦਿਕ ਦਲ ਬਲ ਭਾਰੀ। ਸਕਲ ਕਾਲ ਕੋ ਅਹੈ ਚਬੀਨਾ। ਧੰਨ ਸਿ ਪ੍ਰਾਨੀ ਜਿਨ ਜਸੁ ਲੀਨਾ ॥੭॥ ਰਾਜੇ ਕੰਨੈ ਕਹੁ ਕੁਟਵਾਰ ! ।–ਕਰਾਮਾਤ ਹੈ ਕਹਿਰ ਉਦਾਰ। ਕਪਟ ਕੂਰ ਕਰਿ ਕਹਿਰ ਨ ਜਾਚੋ। ਸਰਲ ਰਿਦੇ ਹਰਿ ਸਿਮਰਨ ਰਾਚੋ ॥ ੮ ॥ ਗੁਰ ਘਰ ਸਰਬ ਵਸਤੁ ਤੇ ਪੂਰਨ। ਸ਼ਰਧਾ ਤੇ ਪ੍ਰਾਪਤਿ ਹੁਇਂ ਤੂਰਨ।ਜੋ ਕੋ ਬੁਰਾ ਕਰੈ ਕਿਸ ਭਾਂਤੀ। ਲਹਿ ਸੰਕਟ ਕੋ ਭੂਮ ਪਪਾਤੀ[4] ॥ ੯ ॥ ਦੂਧ ਪੂਤ ਧਨ ਧਾਮ ਮਹਾਨੇ। ਗਜ ਬਾਜੀ ਗਨ ਰਤਨ ਖਜ਼ਾਨੇ। ਗੁਰ ਘਰ ਮਹਿਂ ਉੱਤਮ ਇਹ ਘਨੇ। ਪਾਵਹਿ ਸੋ, ਸੇਵਕ ਜੋ ਬਨੈ ॥ ੧੦ ॥ ਹੁਇ ਹੰਕਾਰੀ ਓਜ ਜਨਾਵਹਿ। ਗੁਰ ਤੇ ਪ੍ਰਤੀਕੂਲ ਬਨਿ ਆਵਹਿ। ਬਲ ਤੇ ਕਰਹਿ ਜਾਚਨਾ ਜੋਇ। ਖੜਗਧਾਰ ਤੇ ਪ੍ਰਾਪਤਿ ਸੋਇ–[5]॥੧੧॥ਭੀਮਚੰਦ ਜੋ ਬੈਠ ਇਕੰਤ। ਕਰਨੋ ਆਮਾਤਨ ਸੰਗ[6] ਮਤੰਤ। ਸ਼੍ਰੀ ਸਤਿਗੁਰ ਸਭਿ ਜਬੈ ਬਖਾਨਾ। ਸੁਨਿ ਕੁਟਵਾਰ ਭਯੋ ਹੈਰਾਨਾ ॥੧੨॥–ਮੈ ਤੇ ਪ੍ਰਥਮ ਨਹੀਂ ਕੋ ਆਯੋ। ਥੋਰੇ ਨਰ ਸੋਂ ਮਤਾ ਪਕਾਯੋ। ਘਟ ਘਟ ਕੋ ਇਹ ਅੰਤਰਜਾਮੀ। ਤਹਿਂ ਕੀ ਕਹੀ ਲਖੀ ਸਭਿ ਸ੍ਵਾਮੀ–॥ ੧੩॥ ਮਹਿਮਾ ਮਾਨਿ–ਮਹਿਦ ਮਹੀਆਨ[7]। ਇਹ ਸਭਿ ਕੇ ਮਾਲਕ ਭਗਵਾਨ–। ਬਿਨਤੀ ਕਰਤਿ ਉਠਨੋ ਤਤਕਾਲਾ। ਖਰੋ ਹੋਇ ਕਰਿ ਸਮੁਖ ਕ੍ਰਿਪਾਲਾ ॥ ੧੪॥ਕੀਨਸਿ ਮਨ ਮਲਿੰਦ ਮਾਨਿੰਦ[8]। ਚਹਿ ਮਕਰੰਦ ਪਗਨਿ ਅਰਬਿੰਦ। ਬੰਦਿ ਹਾਥ ਕੋ ਬੰਦਨ ਕੀਨਿ।ਆਗੈ ਨੰਮ੍ਰਿ ਸੀਸ ਧਰਿ ਦੀਨਿ॥੧੫॥[9]ਛਿਮਹੁ ਅਵੱਗਯਾ ਜੋਤਿਕ ਮੋਰੀ । ਕਹਾ ਕੁਟਿਲਤਾ ਕੂਰ ਕਰੋਰੀ[10] । ਸਭਿ

[1]ਰੱਖੀ ਹੈ। [2]ਔਰੰਗ ਦੇ ਸਿਰ ਹੋਕੇ ਆਪ ਹੀ.....। [3]ਬੁੱਧੀਮਾਨ ਇਹ ਜਾਣਦੇ ਹਨ। [4]ਜ਼ਮੀਨ ਤੇ ਡਿੱਗ ਕੇ। [5]ਵਜ਼ੀਰਾਂ ਨਾਲ। [6]ਮੰਨ ਗਿਆ ਕਿ (ਇਨ੍ਹਾਂ ਦੀ) ਮਹਿਮਾ ਵਡੀ ਤੋਂ ਵਡੀ ਹੈ। [7]ਭੰਵਰੇ ਵਰਗਾ। [8]ਝੂਠੀ ਤੇ ਕਰੜੀ।

ਅਨਜਾਨ ਪਨੇ ਮਹਿ ਜਾਨਹੁ। ਅਬਿ ਸੇਵਕ ਲਖਿ ਕਰੁਨਾ ਠਾਨਹੁ॥੧੬॥ ਤੁਮ ਸੋਂ ਕਪਟ ਰਚਹਿਂ ਅੱਗਯਾਨੀ। ਖੋਟੇ ਭਾਗ ਨ ਮਹਿਮਾ ਜਾਨੀ। ਕਿਮ ਛਲ ਪੂਜਹਿ ਆਪ ਕੋ ਸਾਥ। ਬਿਦਤਿ ਤ੍ਰਿਲੋਕੀ ਜਿਮ ਫਲ ਹਾਥ[1]॥੧੭॥ ਪਰਾਧੀਨ ਹਮ ਭੂਪ ਸਦੀਵਾ। ਬਰਤਹਿਂ ਅਨੁਸਾਰੀ ਹਿਤ ਜੀਵਾ[2]। ਤਿਸ ਕਾਰਨ ਤੇ ਕਪਟ ਸਕੁਰ। ਹੇ ਪ੍ਰਭੁ! ਠਾਨਯੋਂ ਆਨਿ ਹਜ਼ੂਰ॥੧੮॥ ਕਰਯੋ ਇਕੰਤ ਮਤੰਤ ਨਰਿੰਦ। ਨਰ ਪੰਚਨ ਢਿਗ[3], ਨਾਹਿਨ ਬ੍ਰਿੰਦ[4]। ਸੋ ਸਭਿ ਰਾਵਰ ਕੋ ਮੁਖ ਸੁਨਯੋਂ।ਸਭਿ ਤੇ ਪ੍ਰਥਕ ਹੋਇ ਜੋ ਭਨਯੋਂ॥੧੯॥ਦਿਢਪ੍ਰਤੀਤ ਅਬਿ ਰਹਿ ਚਿਤ ਮੇਰੋ।ਪਰਯੋ ਸ਼ਰਨ ਜੁਗ ਚਰਨਨਿ ਹੋਰੋਂ।ਭੀਮਚੰਦ ਮਤਿ-ਮੰਦ ਗੁਮਾਨੀ। ਭਯੋ ਕੁਭਾਗ ਨ ਮਹਿਮਾ ਜਾਨੀ॥੨੦॥ਦੁਰਦ ਪ੍ਰਸਾਦੀ ਹਿਤ ਹ੍ਵੈ ਬ·ਦੀ। ਭਨਯੋ ਵਜ਼ੀਰ–ਲਖਹੁ ਗੁਰ ਗਾਦੀ। ਸੇਵਕੁ ਬਨਹੁ ਸਭੈ ਕੁਛ ਪਾਵਹੁ। ਨਹਿਂ ਨਾਹਕ ਬਹੁ ਬੈਰ ਬਧਾਵਹੁ– ॥੨੧॥ ਮਾਨੀ ਨਹੀਂ[5], ਕਰੀ ਮਨ ਭਾਈ। ਗਜ ਹਿਤ ਸਿੱਖਯਾ ਮੋਹਿ ਸਿਖਾਈ। ਤੁਮ ਸਭਿ ਜਾਨਹੁ ਅੰਤਰ ਜਾਮੀ! ਕਹਹੁ ਜਥਾ ਮੈਂ ਕਰਹੁਂ ਬਖਾਨੀ[7]॥੨੨॥ ਤਬਿ ਸ਼੍ਰੀ ਸਤਿਗੁਰ ਮੁਖ ਫੁਰਮਾਯੋ। [6]ਧਾਮ ਬਚੌਲੀ ਬੀਚ ਬਨਾਯੋ। ਦਾਸ ਹਮਾਰੋ ਤੂੰ ਇਕ ਤਹਾਂ। ਅਹੋ ਪ੍ਰਥਮ ਤੇ ਤੈਂ ਅਬਿ ਲਹਾ[6]॥੨੩॥ਕਹਹੁ ਜਾਇ ਨ੍ਰਿਪ ਨਿਕਟਬਨਾਈ। ਸਿਖ ਕੀ ਕਹੀ ਨ ਜਾਇ ਮਿਟਾਈ ।–ਗੁਰ ਘਰ ਬਿਨਾ ਨ ਦਿਹੁ ਕਿਤ ਹਾਥੀ। ਇਹੀ ਭਾਵਨਾ ਮਮ ਮਨ ਸਾਥੀ[7]–॥੨੪॥ ਸੁਨਿ ਕਰਿ ਹਮ ਤਿਹ[8] ਸੰਗ ਬਖਾਨਾ ।–ਕਰਹਿਂ ਇਸੀ ਬਿਧਿ, ਦੇਹਿ ਨ ਆਨਾ–। ਸੋ ਨਿਜ ਬਾਕ ਨ ਕੂਰੋ ਠਾਨੈਂ। ਜ਼ਾਹਰ ਜਿਹ ਜਹਾਨ ਮਨ ਜਾਨੈ[9]॥੨੫॥ ਨਹਿਂ ਗਜ ਦੈਬੋ ਮਹਿਂ ਇਹ ਕਾਰਨ। ਭੀਮਚੰਦ ਸੰਗ ਕਰਹੁ ਉਚਾਰਨਿ। ਇਮ ਸੁਨਿ ਜੋ ਉਰ ਕੋਪ ਉਪਾਵੈ। ਨਿਜ ਬਲ ਤੇ ਹਮ ਕੋ ਭਰਪਾਵੈ ॥੨੬॥ ਤੌ ਇਸ ਬਿਧਿ ਕੋ ਕਹਹੁ ਸੰਦੇਸਾ ।–ਰਣ ਕੋ ਦੇ ਕਰਿ ਲੇਹਿ ਗਜੇਸ਼ਾ। ਇਹਾਂ ਕਲੀਵ[10] ਤ੍ਰਿਯਾ

[1]ਹੱਥ ਉਪਰ (ਰਖੇ) ਫਲ ਵਾਂਙ ਤ੍ਰਿਲੋਕੀ ਪ੍ਰਤੱਖ ਹੈ। [2]ਰੋਜ਼ੀ ਦੇ ਵਾਸਤੇ। [3](ਤੇ ਕੇਵਲ) ਮੁਖੀਏ ਨਰਾਂ ਪਾਸ। [4]ਜੋ ਬਹੁਤੇ ਨਹੀਂ ਸਨ। [5](ਵਜ਼ੀਰ ਦੀ ਗੱਲ) ਨਹੀਂ ਮੰਨੀ। [6]ਬਚੌਲੀ ਪਿੰਡ ਵਿੱਚ (ਇਕ) ਘਰ ਬਣਾਇਆ ਸੀ ਓਥੇ ਤੂੰ ਸਾਡਾ ਇਕ ਦਾਸ ਸੀ ਪਿਛਲੇ ਜਨਮ (ਪਰ) ਹੁਣ ਤੈਨੂੰ ਸੋਝੀ ਆਈ ਹੈ। (ਅ) (ਤੂੰ ਤਾਂ) ਘਰ ਦਾ ਆਦਮੀ ਹੀ ਵਿਚੋਲਾ ਵਿਚ ਬਣਾਇਆ ਗਿਆ ਹੈਂ, ਤੂੰ ਤਾਂ ਸਾਡਾ ਹੀ ਇਕ ਦਾਸ ਪਹਿਲੋਂ ਤੋਂ ਓਥੇ ਸੈਂ, ਪਰ ਹੁਣ ਤੂੰ ਪਛਾਣੀ ਹੈ ਇਹ ਗਲ। [7](ਸਿੱਖ ਨੇ ਕਹਿਆ ਸੀ) ਇਹੀ ਮੇਰੇ ਮਨ ਸਾਥ ਭਾਵਨਾ ਹੈ। [8]ਤਿਸ (ਸਿਖ) ਨੂੰ। [9]ਜਿਸ (ਗਲ) ਨੂੰ ਸਾਰਾ ਜਹਾਨ ਪ੍ਰਤੱਖ ਜਾਣਦਾ ਹੈ। [10]ਖੁਸਰੇ।

ਨਹਿੰ ਕੋਈ[1]। ਜੰਗ ਪ੍ਰਸੰਗ ਸੁਨੇ ਡਰ ਹੋਈ ॥ ੨੭ ॥ ਹਮ ਸਮੇਤ ਸਭਿ ਸੁਭਟਨਿ ਕੇਰਾ।ਪਰਚਾ ਸ਼ਸਤ੍ਰਨਿ ਸਾਥਬਡੇਰਾ।ਕਰਹਿੰ ਚਲਾਵਨਿ ਹਤਹਿੰ ਨਿਸ਼ਾਨੇ। ਆਪਸ ਬਿਖੈ ਬੀਰਤਾ ਠਾਨੇ॥੨੮॥ਤਿਨ[2] ਪਰਖਨਿ ਹਿਤ ਚਿਤ ਚਹਿ ਮੋਰਾ। ਕਬਿ ਰਿਪੁ ਗਣ ਸੋਂ ਰਣ ਹੁਇ ਘੋਰਾ। ਹਮਰੇ ਦੁਹੂ ਬਾਰਤਾ[3] ਨੀਕੀ। ਕਰਹੁ ਨਰਿੰਦ ! ਭਾਵਤੀ ਜੀ ਕੀ–[4] ॥ ੨੯ ॥ ਸੁਨਿ ਕੁਟਵਾਰ ਕਹਯੋ ਕਰ ਜੋਰਿ। 'ਕੌਨ ਸਕਹਿ ਪਿਖਿ ਰਾਵਰਿ ਓਰ।ਜਿਸ ਕੋ ਭਲੇ ਭਾਗ ਹੁਇਂ ਨਾਂਹੀ।ਬਨਹਿ ਬਿਰੋਧੀ,ਸੋ ਦੁਖ ਪਾਹੀ' ॥੩੦॥ ਇਮ ਕਹਿ ਰੁਖਸਦ ਹ੍ਵੈ ਕਰਿ ਚਾਲਾ। ਨਿਕਸਯੋ ਨੰਮ੍ਰੀ ਭਯੋ ਬਿਸ਼ਾਲਾ। ਗੁਰ ਮਹਿਮਾ ਕੋ ਜਾਤਿ ਬਿਚਾਰਤਿ ।–ਭੀਮਚੰਦ ਸਠ ਹਠ ਉਰ ਧਾਰਤਿ–॥ ੩੧ ॥ ਪਹੁੰਚਯੋ ਪੁਨ ਬਿਲਾਸਪੁਰਿ ਜਾਈ। ਮਿਲਯੋ ਤਬੈ ਜਹਿੰ ਢਿਰ ਗਿਰਰਾਈ। ਠਾਨਿ ਬੰਦਨਾ ਬੈਠਿ ਸਮੀਪਾ। ਪਿਖਿ ਕਰਿ ਛੁਛਾ,ਕਹਯੋ ਮਹੀਪਾ॥੩੨॥ 'ਕਹੁ ਕੁਟਵਾਰ! ਗੁਰੂ ਕੈਨਿ ਜਾਈ। ਭਯੋ ਸੰਬਾਦ ਸੁ ਦੇਹਿ ਸੁਨਾਈ। ਮਾਨਯੋਂ, ਨਹੀਂ ਕਿ ਕੁੰਚਰ ਦੈਬੋ। ਹਮ ਸੋਂ ਰਸ, ਕੈ ਬਿਰਸ ਚਹੈਬੋ[5] ॥ ੩੩॥ ਤਬਿ ਕਰ ਬੰਦਿ ਪ੍ਰਸੰਗ ਕਹੰਦਾ। 'ਦਿਲ ਅੰਦਰ ਕੀ ਗੁਰੂ ਲਖੰਦਾ। ਤਿਨਹੁੰ ਅੱਗੂ ਨਹਿੰ ਕਪਟ ਚਲੰਦਾ।ਜਿਨ ਤੇ ਸੁਨਤਿ ਸੁ ਮਨ ਬਿਸਮੰਦਾ॥੩੪॥ ਹੋਇ ਇਕੰਤ ਮਤੰਤ ਪਕਾਯੋ[6]। ਸੋ ਸਗਰੋ ਮੁਝ ਸੰਗ ਸੁਨਾਯੋ। ਅਪਰ ਬਾਕ ਪੁਨ ਭਨੋ ਅਨੇਕੂ। ਜੋ ਰਤਨਾਕਰ ਅਨੰਦ ਬਿਬੇਕੂ[6] ॥ ੩੫॥ ਨਿਜ ਆਸ਼ੈ ਕੋ ਬਹੁਰ ਬਖਾਨਾ।ਲੇ ਗੁਰ ਘਰ ਤੇ ਦਾਸ ਮਹਾਨਾ।ਜੋ ਜਾਚਹਿ ਗਰਬਤਿ ਬਲ ਧਾਰਾ। ਧਾਰਾ ਖੜਗ ਦਿਖਹਿ ਭਟ ਭਾਰਾ ॥੩੬॥ਹਮਰੇ ਦੇਰ ਨਹੀਂ ਕਿਸ ਕਾਲਾ। ਕਾਲ ਕਰਹਿੰ[7] ਰਣ ਮਹਿੰ ਰਿਪੁ ਜਾਲਾ। ਜ਼ਾਲਮ ਜਬਰੀ ਜੋਰ ਉਪਾਇ[8]। ਪਾਇ ਨ ਭਲੋ, ਪਰਾਜੈ ਪਾਇ[8]॥੩੭॥ਮੋ ਮਤਿ ਮਹਿੰ ਨਹਿੰ ਨੀਕ ਬਖੇਰਾ। ਖੇਰਾ ਆਨੰਦ ਪੁਰਿ ਮੈਂ ਹੇਰਾ[10]।ਸੁਭਟ ਸ਼ਸਤ੍ਰਧਰਿ ਕਿਧੌਂ ਤੁਰੰਗਾ।ਰੰਗ ਰੰਗ ਸੁੰਦਰ ਸਰਬੰਗਾ ॥੩੮ ॥ ਜਿਮ ਰਜਧਾਨੀ ਭੂਪ ਮਹਾਨੀ। ਹਾਨੀ ਸ਼ੱਤ੍ਰੂਨਿ ਪਰਹਿ ਪਛਾਨੀ।ਛਾਨੀ ਨਹੀਂ ਬਿਦਤਿ ਤੁਮ ਜਾਨੀ। ਕੋ ਕੋ ਗੁਰ ਕੀ ਕੌਹੌਂ

[1]ਏਥੇ ਬੀ ਕੋਈ ਖੁਸਰੇ ਤੇ ਤ੍ਰੀਮਤਾਂ ਨਹੀਂ। (ਅ) ਡਰਪੋਕ ਤ੍ਰੀਮਤਾਂ। [2]ਇਨ੍ਹਾਂ ਸੂਰਮਿਆਂ ਨੂੰ (ਅ) ਇਨ੍ਹਾਂ ਨਿਸ਼ਾਨਿਆਂ ਨੂੰ। [3]ਜੰਗ ਕਰਨਾ ਤੇ ਸੈਧੀ ਕਰਨੀ। [4]ਚਾਹਿਆ ਸੁ। [5](ਜੋ) ਮੰਤ੍ਰ (ਤੁਸਾਂ) ਪਕਾਇਆ ਸੀ। [6]ਜੋ ਅਨੰਦ ਤੇ ਵਿਚਾਰ ਦੇ ਸਮੁੰਦਰ ਹਨ। [7]ਨਾਸ਼ ਕਰਾਂਗੇ। [8]ਜ਼ਾਲਮ ਤੇ ਜ਼ਬਰਦਸਤੀ ਕਰਕੇ ਬਲ ਕਰਨ ਵਾਲਾ। [9]ਹਾਰ ਹੀ ਪਾਏਗਾ। [10]ਜੋ ਮੈਂ ਅਨੰਦ ਪੁਰ ਨਗਰ ਵਿਚ ਡਿੱਠਾ ਹੈ (ਇਹ ਹੈ)। (ਅ) ਆਨੰਦ ਪੁਰ ਵਿਚ ਅਨੰਦ ਹੀ ਮੈਂ ਡਿੱਠਾ ਹੈ।

ਕਹਾਨੀ॥੩੬॥ਜਸੋਂ ਕਸੋਂ ਕਰਿ ਗਜ ਕੋ ਨਹਿੰ ਦੇਤਿ। ਨੀਕੋ ਪਾਇ ਲੀਨਿ ਮੈਂ ਭੇਤ।ਤੁਮ ਭੀ ਮਨ ਤੇ ਤਜਹੁ ਬਿਰੋਧਾ। ਸ਼੍ਰੀ ਕਲਗੀਧਰ ਦੀਰਘ ਜੋਧਾ ॥੪੦॥ਬਾਤ ਕਹਾਂ ਇਹ ਬਪੁਰੋ ਕਰੀ[1]।ਕਰੀ ਨ ਆਛੀ ਜ਼ਿਦ ਇਮ ਧਰੀ[2]। ਅਬਿ ਭੀ ਸੰਧਿ ਅਨੰਦ ਉਪਾਵੌਂ।ਪਾਵੌਂ ਮਨ ਬਾਂਛਤਿ ਹਰਖਾਵੌਂ'॥੪੧॥ ਸੁਨਿ ਨਰਿੰਦ੍ ਉਰ ਲਗਸੋ ਬਿਚਾਰਨਿ।--ਚਾਰਨ ਜਿਉਂ ਜਸੁ ਕਰਹਿ ਉਚਾਰਨ[3]। ਚਾਰਨ ਪਠੌਂ ਰਖੌਂ ਸੁਧਿ ਸਾਰੀ[4]। ਕੇਤਿਕ ਦਿਨ ਅਬਿ ਦੌਂ ਹੌਂ ਟਾਰੀ[5] ॥ ੪੨ ॥ ਸੁਨਤਿ ਸਭਿਨਿ ਕੋ ਤਬਹਿ ਬਖਾਨਾ। 'ਮੈਂ ਅਬਿ ਕਹਸੋ ਤੁਮਾਰੋ ਮਾਨਾ।ਧੀਰ ਵਜ਼ੀਰ, ਸੁਮਤਿ ਕੁਟਵਾਰ। ਅਪਰ ਸਰਾਹਤਿ ਗੁਰੂ ਉਦਾਰ ॥ ੪੩ ॥ ਕੇਤਿਕ ਦਿਨ ਉਰ ਧੀਰਜ ਧਰੌਂ। ਬਸਾਹ ਨਿਕਟ ਤਬਿ ਜਾਚਨਿ ਕਰੌਂ।ਤਬਿ ਤੌ ਲੇਨੌ ਬਨੈ ਜ਼ਰੂਰ।ਇਕ ਕੁੰਚਰ ਅਰੁ ਡੇਰੋ ਰੂਰ॥੪੪॥ ਜਥਾ ਜੋਗ ਤਬਿ ਜਾਚਨਿ ਹੋਇ। ਬਸਾਹ ਬਿਖੈ ਲੇਵਤਿ ਸਭਿ ਕੋਇ। ਦੋਨਹੁੰ ਦਿਸ਼ਿ ਤੇ ਸੰਧਿ ਬਨੰਤੀ। ਇਕ ਕੋ ਚਾਹੈ, ਨਹਿ ਸੁਧਰੰਤੀ ॥ ੪੫॥ ਤੁਮਰੋ ਕਹਸੋ ਕਰਸੋ ਮੈਂ ਟਾਰਾ। ਪੁਨ ਆਨਹੁਦ੍ਵੈ ਵਸਤੁ ਉਦਾਰਾ'। ਸੁਨਿ ਵਜ਼ੀਰ ਨ੍ਰਿਪ ਅਧਿਕ ਸਰਾਹਾ। 'ਇਮ ਹੀ ਆਛੀ ਜਿਮ ਤੁਮ ਚਾਹਾ' ॥ ੪੬ ॥

ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਕੁਟਵਾਰ ਆਗਵਨਿ' ਪ੍ਰਸੰਗ ਬਰਨਨੰ ਨਾਮ ਪੰਚ ਤ੍ਰਿੰਸਤੀ ਅੰਸੂ ॥੩੫॥ ੩੬. [ਮਸੰਦਾਂ ਦੇ ਕਹਿਣ ਤੇ ਮਾਤਾ ਜੀ ਦਾ ਸਮਝਾਉਣਾ]।

ਦੋਹਰਾ ॥ ਇਸ ਪ੍ਰਕਾਰ ਕੋ ਮਤ ਕਰਸੋ 'ਬਸਾਹ ਨਿਕਟ ਪੁਨ ਜਾਇ। ਇਕ ਡੇਰਾ ਅਰੁ ਦੁਰਦ ਕੋ ਗੁਰ ਤੇ ਜਾਚਤਿ ਲਜਾਇੰ' ॥੧॥ ਚੌਪਈ ॥ ਭੀਮਚੰਦ ਇਮ ਟਰਿ ਕੁਛ ਰਹਸੋ।ਬਸਾਹ ਪ੍ਰਤੀਖਤਿ ਆਨੰਦ ਲਹਸੋ। ਇਤ ਕਲਗ਼ੀਧਰ ਕਰਹਿੰ ਬਿਲਾਸਾ। ਸ਼ਸਤ੍ਰਨਿ ਕੋ ਨਿਤ ਹੁਇ ਅੱਭਯਾਸਾ ॥ ੨ ॥ ਦਿਨ ਪ੍ਰਤਿ ਰਾਖਹਿੰ ਆਯੁਧ ਧਾਰੀ। ਮਹਾਂ ਸੁਭਟ ਜੋ ਜੰਗ ਮਝਾਰੀ। ਤੋਮਰ ਤੀਰ ਤੁਪਕ ਚਲਿਵਾਵੈਂ। ਬ੍ਰਿੰਦ ਤੁਰੰਗਮ ਮੋਲ ਅਨਾਵੈਂ ॥ ੩ ॥ ਭਈ ਕਲਮ ਜਾਰੀ[6] ਭਟ ਰਾਖੇ।ਬਿਦਤੀ ਜਗਤ, 'ਗੁਰੂ ਰਣ ਕਾਂਖੇ'।ਬੀਰ ਸਧੀਰਨਿ ਕੀ ਬਡ ਭੀਰ। ਗਹੈਂ ਤੁਫੰਗਨ, ਤੋਮਰ, ਤੀਰ ॥ ੪ ॥ ਬ੍ਰਿੰਦ ਮਸੰਦ ਬਿਲੰਦ

[1]ਕੀ ਗਲ ਹੈ ਇਸ ਵਿਚਾਰੇ ਹਾਥੀ ਦੀ। [2]ਅੱਛੀ (ਗਲ) ਨਹੀਂ ਹੈ ਇਉਂ ਜ਼ਿਦ ਕਰਨੀ। [3](ਇਹ ਕੁਟਵਾਰ) ਭੱਟ ਵਾਂਗ (ਗੁਰੂ ਜੀ ਦਾ) ਜਸ ਕਹਿੰਦਾ ਹੈ। [4]ਦਤ ਭੇਜਕੇ (ਹੁਣ) ਸਾਰੀ ਖ਼ਬਰ ਰੱਖਾਂਗਾ। [5]ਹੁਣ ਟਾਲ ਦੇਂਦਾ ਹਾਂ। [6]'ਕਲਮ ਜਾਰੀ' ਹੋਣਾ ਇਕ ਮੁਹਾਵਰਾ ਹੈ ਭਾਵ ਹੈ ਫੌਜਾਂ ਭਰਤੀ ਕਰਨੀਆਂ।

ਅਤੰਕ[1]।–ਦੁੰਦਭਿ ਪਰੈ[2]–ਰਹੈਂਚਿਤ ਸ਼ੰਕ।–ਸ਼੍ਰੀਗੁਰਹਰਿਗੁਵਿੰਦ ਕੇ ਜੰਗ। ਸੁਨੇ ਸਮੂਹ ਭਏ ਭਟ ਭੰਗ[3] ॥ ੫ ॥ ਅਨਿਕ ਰੀਤਿ ਕੇ ਪਾਇ ਬਿਖਾਦੂ[4]। ਜਿਤ ਕਿਤ ਬਿਚਰਤਿ ਠਾਨਤ ਬਾਦੂ[5]।ਬਸਹਿਂ ਅਨੰਦਪੁਰਿ ਵਿਖੈ ਸੁਖਾਰੇ। ਸੰਗਤਿ ਆਇ ਚਲੀ ਜਗ ਸਾਰੇ ॥ ੬ ॥ ਕਿਸ ਕੀ ਚਿੰਤ ਨਹੀਂ ਕਿਸ ਰੀਤਿ। ਸਰਬ ਪਦਾਰਥ ਘਰ ਮੈਂ ਨੀਤ।ਉਚਿਤ ਨਹੀਂ ਨਾਹਕ ਉਤਪਾਤੀ। ਰਾਜੈ ਰਾਜਪੂਤ ਜਿਨ ਜਾਤੀ॥੭॥ ਰਣ ਮਹਿਂ ਕਟਹਿ, ਨਹੀਂ ਮੁਖ ਮੋਰਹਿਂ। ਸਿਰ ਭੀ ਦੇਤਿ ਨ ਹਠ ਕੋ ਛੋਰਹਿਂ। ਯਾਂਤੇ ਸੰਧਿ ਕਰਨ ਹੀ ਆਛੀ। ਬੁਰੀ ਲਰਾਈ ਜੋ ਉਰ ਬਾਂਛੀ[6]॥੮॥ਸ਼੍ਰੀ ਗੁਜਰੀ ਕੇ ਨਿਕਟ ਸਿਧਾਰੈਂ।ਮਿਲਿ ਕਰਿ ਛਰ ਉਪਜਾਇ ਉਚਾਰੈਂ।'ਉਤ ਚਵਰੀਂਤੇ ਸਾਥ ਬਿਰੁੱਧਾ।ਇਤ ਗਿਰ-ਪਤਿਨਿ ਸੰਗ ਹੁਇ ਕ੍ਰੁੱਧਾ ॥ ੯ ॥ ਛਰਹਿ ਸੰਗਤਾਂ ਆਇ ਨ ਇਤ ਕੋ। ਆਨਹਿ ਕੌਨ ਕਾਰ ਬਹੁ ਬਿਤ ਕੋ। ਜਬਹਿ ਆਮਦਨ ਧਨ ਹੁਇ ਥੋਰਾ। ਚਲਹਿ ਖਰਚ ਕਿਮ,ਗਨ ਭਟ ਘੋਰਾ? ॥੧੦॥ ਅਨਗਨ ਮਨ[6] ਹੀ ਅੰਨ ਅਨਾਵੈਂ।ਦੀਰਘ ਦੇਗ ਬਨਹਿ ਤ੍ਰਿਪਤਾਵੈਂ।ਸ਼੍ਰੀ ਸਤਿਗੁਰ ਕੀ ਬੈਸ ਨਵੀਨਾ। ਅਬਿ ਲੌ ਪਿਖਨੋ ਨਹੀਂ ਰਣ ਕੀਨਾ[7] ॥੧੧॥ ਦਿਪਤਿ ਤੇਜ ਕਹਿ ਸਕਹਿ ਨ ਕੋਈ। ਰੁਖ ਅਨੁਸਾਰਿ ਸਮੀਪੀ ਹੋਈ[8]।ਆਪ ਦਿਲਾਸਾ ਦੇ ਸਮੁਝਾਵਹੁ। ਗਿਰਪਤਿ ਸੋਂ ਜਿਨ[9] ਬੈਰ ਬਢਾਵਹੁ[10] ॥ ੧੨ ॥ ਇੱਤਨਾਦਿਕ ਬਹੁ ਕਹੈਂ ਬਨਾਇ। ਉਰ ਮਾਤਾ ਕੇ ਤ੍ਰਾਸ ਉਪਾਇ। ਚਿੰਤਾ ਬਸਿ ਚਿਤਵ੍ਰਤਿ ਬਹੁ ਰਹੈ। ਸੁਤ ਸੁਭਾਵ ਪਿਖਿ ਅਚਰਜ ਲਹੈ ॥੧੩॥ ਇਕ ਦਿਨ ਬੈਠੀ ਆਇ ਸਮੀਪਾਹੇਤੁ ਕਹਨਿ ਕੇ ਸੰਧਿ*ਮਹੀਪ[11]।ਨੰਦਚੰਦ ਅਰੁ ਤਹਾਂ ਕ੍ਰਿਪਾਲ[12]। ਸੇਵਕ ਕੋਤਿਕ ਦਾਸ ਕ੍ਰਿਪਾਲ[13] ॥ ੧੪ ॥ 'ਸੁਨਹੁ ਪੂਤ ! ਤੁਮ ਸਭਿ ਕੋ ਪੂਜ। ਨਿਮਹਿ ਜਗਤ ਜਿਮ ਪਿਖਿ ਸਸਿ ਦੂਜ। ਲਖਿ ਨਿਜ ਦਾਸ ਬਨਹੁ ਸੁਖਦਾਈ।ਖੁਸ਼ੀ ਦੇਹੁ ਸਭਿ ਕੋ ਮਨ ਭਾਈ॥੧੫॥ ਅਪਰਨ ਤੇ ਅਧਿਕਾਇ ਗਿਰੇਸ਼ੂ[13]। ਕਯੋਂਕਿ ਸਮੀਪੀ ਬਸਤਿ ਹਮੇਸ਼ੂ। ਲੈਨਿ ਦੇਨਿ ਬਸਤੁਨਿ ਕੋ ਆਛੇ। ਹੈ ਹੈ ਕਈ ਬਾਰ ਚਿਤ ਬਾਂਛੇ ॥ ੧੬ ॥ ਜਿਨ ਕੀ ਸੰਧਿ, ਅਨੰਦ

---

[1]ਭਰਦੇ ਹਨ। [2]ਭਾਵ (ਕਦੇ) ਜੰਗ ਪਵੇਗਾ। [3]ਮਾਰੇ ਗਏ। [4]ਦੁੱਖ। [5]ਫਿਰਦੇ ਰਹੇ ਕਰਕੇ ਝਗੜਾ। [6]ਅਨਗਿਣਤ ਮਣ। [7]ਜੁੱਧ ਕਰਕੇ ਦੇਖਿਆ ਨਹੀਂ। [8]ਨੇੜੇ ਰਹਿਣ ਵਾਲੇ ਰੁਖ ਅਨੁਸਾਰ ਹਨ। [9]ਨਾਂ। [10]ਰਾਜੇ ਨਾਲ ਮੇਲ ਕਰਨ ਲਈ। [11]ਮਾਮਾ ਕ੍ਰਿਪਾਲ ਜੀ। [12]ਗੁਰੂ ਜੀ ਦੇ। [13]ਪਹਾੜੀ ਰਾਜੇ।

*ਪਾ:–ਸਿਧ।

ਬਿਸਾਲਾ। ਤਿਨਹੁੰ ਬਨਾਵਹੁ ਸ਼ੱਤ੍ਰੂ ਕਰਾਲਾ। ਸਦਾ ਨਿਕਟ ਜੇ ਵਧਹਿ ਬਖੇਰਾ। ਨਿਸ ਦਿਨ ਪਰਹਿ ਬਿਖੋਂਦ ਬਡੇਰਾ॥੧੭॥ਤਿਨਕੋ ਕਹਾਂ ਬਿਗਰ ਕੁਛ ਜਾਈ। ਸੈਗਤਿ ਚਹੁੰਦਿਸ਼ਿ ਤ੍ਰਾਸ ਉਪਾਈ। ਆਇ ਨ ਸਕਹਿ ਆਪ ਕੇ ਪਾਸੀ। ਅਟਕਹਿ ਕਾਰ ਤਬਹਿ ਧਨ ਰਾਸੀ॥ ੧੮ ॥ ਸਕਲ ਏਕ ਹੈਂ ਗਿਰਪਤਿ ਜੇਤੇ।ਲਰਨ ਹੇਤੁ ਇਕਠੇਹੁਇਂ ਤੇਤੇ।ਉਠਹਿ ਦੁੰਦ[1]ਤੇ ਨਾਹਨ ਆਛੇ। ਹੇ ਸੁਤ ! ਸਦਾ ਸ਼ਾਂਤਿ ਚਿਤ ਬਾਛੇ ॥ ੧੯ ॥ ਨਿਜ ਦਾਸਨਿ ਕੋ ਕਰਹੁ ਉਧਾਰਾ। ਚਹੁੰ ਦਿਸ਼ਿ ਕੇ ਚਲਿ ਆਇਂ ਹਜ਼ਾਰਾ। ਉਚਿਤ ਸੰਧਿ ਸੈਲਿੰਦ੍ਰਨਿ ਸੰਗ। ਕਿਮ ਸਮਤਾ ਹੁਇ ਠਾਨਹੁੰ ਜੰਗ॥੨੦॥ ਜਿਤਿਕ ਸੈਲ ਕੋ ਦੇਸ਼ ਉਦਾਰਾ।ਸਭਿ ਕੋ ਰਾਜ, ਨੇਤਿ ਧਨ ਸਾਰਾ।ਚਮੂੰ ਤਿਨਹੁੰ ਸੰਗ ਭਟ ਸਮੁਦਾਯਾ।ਲਰਤਿ ਮਰਤਿ ਨਿਤ ਸਮਾ ਬਿਤਾਯਾ॥੨੧॥ਪੁਨ ਤੁਮ ਅਪਨੀ ਸੈਨ ਬਿਲੋਕਹੁ। ਰਣ ਘਮਸਾਨ ਰਿਪੁਨਿ ਕਿਮ ਰੋਕਹੁ। ਹੇਰਿ ਹੇਰਿ ਕਰਿ ਸਕਲ ਮਸੰਦਾ।ਸਕਹਿਂ ਨ ਕਹਿ ਕਰਿ ਤ੍ਰਾਸ ਬਿਲੰਦ॥੨੨॥ ਆਛੀ ਬਾਤ ਬਿਚਾਰਨਿ ਕਰੀਅਹਿ। ਬੁੱਧਿ ਬਖੇਰੇ ਕੀ ਪਰਿਹਰੀਅਹਿ[2]। ਸੁਨਿ ਜਨਨੀ ਕੋ ਬੈਨਨ ਸ਼ੂਨ। ਕਰੁਨਾ ਭੈਨ ਜਿਨਹੁੰ ਕਿਤ ਭੂ ਨ ॥ ੨੩ ॥ [3]ਸੁਨਹੁੰ ਮਾਤ ਮੈਂ ਜਨਮ ਸੁ ਧਾਰਾ।ਦੁਸ਼ਟਨ ਕੋ ਦਿਖਾਉਂ ਖਰ ਧਾਰਾ[2]।ਉੱਤਮ ਰਣ ਜਿਮ ਸੁਰਸਰਿ ਧਾਰਾ[3]। ਤਿਸ ਤੇ ਨਿਜ ਜਨ[4] ਕਰੋਂ ਉਧਾਰਾ ॥ ੨੪ ॥ ਕਰਹਿਂ ਕੁਟਿਲਤਾ ਜੇ ਮਦ ਮਾਨੀ।ਤਿਨ ਬਾਨੀ ਹਮ ਕਜੋਂਹੁੰ ਨ ਮਾਨੀ। ਸੋ ਨ ਲਖਹਿਂ ਕਿਹ ਅਪਨਿ ਸਮਾਨੀ[5]।ਮੈਂ ਤਿਨਕੋ ਕਰਿਹੌਂ ਅਪਮਾਨੀ॥੨੫॥ ਨਹੀਂ ਦੂਰ ਕੋ ਬਨਹਿਂ ਬਿਰੋਧੀ।ਗੁਰ ਸ਼ਰਧਾ ਮਧ ਜਿਨ ਬੁਧਿ ਰੋਧੀ[6]। ਅਹੈਂ ਸਮੀਪੀ ਲਹੈਂ ਨ ਸੋਧੀ[7] । ਧਰਿ ਅਹੰਕਾਰ ਸੁ ਉਧਤਿ ਅਬੋਧੀ[8] ॥੨੬॥ਹੇਮ ਕੂੰਟ ਪਰ ਮੈਂ ਤਪ ਕਰਤੋ । ਲਿਯੋ ਹਕਾਰਿ ਸਕਲ ਜਗ ਕਰਤੋ[9] । ਕਰਜੋ ਪਠਾਵਨਿ ਜਗ ਮਹਿਂ ਮੋਹਿ।ਜਾਨੇ ਦੁਸ਼ਟ ਜਿਨਹੁ ਮਨ ਮੋਹ[10]॥੨੭॥ ਦੰਭ ਦੇਨਿਹਿਤ ਮੈਂ ਚਲਿ ਆਯੋ।ਦੁਸ਼ਟ ਗਿਰੇਸ਼ੁਰ ਚਹੈਦਬਾਯੋ।ਜੇ ਮੁਹਿਪੂਜਹਿਂ

[1]ਫਸਾਦ। [2]ਤਿੱਖੀ ਧਾਰਾ। [3]ਜੰਗ ਉੱਤਮ ਹੈ ਜਿਵੇਂ ਗੰਗਾ ਦੀ ਧਾਰ ਹੁੰਦੀ ਹੈ। [4]ਆਪਣੇ ਦਾਸਾਂ ਦਾ। [5]ਓਹ ਕਿਸੇ ਨੂੰ ਆਪਣੇ ਤੁੱਲ ਨਹੀਂ ਸਮਝਦੇ। [6]ਸਗੋਂ ਦੂਰ ਦੇ ਵਿਰੋਧੀ ਨਹੀਂ ਹੋਏ ਜਿਨ੍ਹਾਂ ਦੀ ਬੁੱਧੀ ਗੁਰ ਸ਼ਰਧਾ ਵਿਚ (ਰੁਕੀ=) ਟਿਕੀ ਹੋਈ ਹੈ। [7](ਇਹ ਪਹਾੜੀਏ) ਸਮੀਪੀ ਹੋਣ ਤੇ ਭੀ ਸੋਝੀ ਨਹੀਂ ਲੈਂਦੇ। [8]ਹੰਕਾਰ ਕਰਕੇ ਉਹ ਮੂਰਖ ਉੱਚੇ ਹੋਏ ਹਨ[ਸੰਸ: ਉਦ੍ਧਤਿ=ਉਚਜਾਈ]। [9]ਸਾਰੇ ਜਗਤ ਦੇ ਸਿਰਜਨਹਾਰ ਨੇ। [10]ਜਨ੍ਹਾਂ ਦੇ ਮਨ ਵਿਚ ਅਗਯਾਨ ਹੈ।

ਤਿਨ ਰਖਵਾਰਾ। ਰਾਖੈਂ ਹਲਤ ਰੁ ਪਲਤ ਸੁਖਾਰਾ ॥੨੮॥ ਜੇ ਠਾਨਹਿਂ ਬਿਧਿ ਬਹੁ ਬੁਰਿਆਈ*।ਸੰਗ ਤਿਨਹੁੰ ਕੇ ਕਰਵਿ ਲਰਾਈ। ਇਸ ਜਗ ਬਡ ਦੇ ਸੰਕਟ ਤਾਂਹੀ।ਮਰਹਿਂ,ਪਰਹਿਂ ਪੁਨ ਦੋਜ਼ਕ ਮਾਂਹੀ॥੨੯॥ਭੀਮਚੰਦ ਜੋਕਰਹਿ ਨ ਟਾਰਾ।ਤੌ ਮੰਡੈਂ ਮੈਂ ਜੁੱਧ ਅਖਾਰਾ।ਤ੍ਰਾਸ ਧਾਰਿ ਦਬਕਤਿ ਕਿਤਨਾਂਹੀ।ਮੂਢ ਕਰਹਿ ਬਲ ਉਰ ਗਰਬਾਹੀ ॥ ੩੦ ॥ ਗਿਰਪਤਿ ਕੌ ਤੋਰੈਂ ਹੈਂਕਾਰਾ। ਜਥਾ ਮਸਤ ਗਜ ਤਰੁ ਸ਼ਡ ਡਾਰਾ[1]।ਸ਼ਕਤਿ ਸਮਾਲ ਬਪੁਰੇ ਕੀ ਕਹਾਂ। ਸ਼ੇਰ ਡਰਾਵਤਿ ਗਰਬਤਿ ਮਹਾਂ ॥ ੩੧ ॥ ਬ੍ਰਿੰਦ ਮਸੰਦ ਅਧਿਕ ਧਨਵਾਨ। ਖਾਇ ਵਧੇ ਨਿਤ ਪੂਜਾ ਧਾਨ।ਕਾਤੁਰ ਚਿਤਕੇ ਜਿਮ ਬਨ ਹਰਣਾ[2]।ਹਰਨਾ ਧੀਰਜ ਮਤਿ ਕੋ ਬਰਣਾ[3] ॥ ੩੨ ॥ ਅਸ ਮਸਲਤ ਕੇ ਨਹਿਂ ਅਧਿਕਾਰੀ[4]। ਜਿਨਹੁੰ ਸੂਰਤਾ ਧੀਰ ਬਿਸਾਰੀ। ਇਨ ਕੇ ਭਨੇ ਨ ਬਨੈਂ ਕਲੀਵਾ[5]। ਬਸਨ ਕਹਾਂ ਹੁਇ ਰਿਪੁ ਤੇ ਨੀਵਾਂ[6] ॥ ੩੩ ॥ ਕਹੋ ਤੁਮਾਰੋ ਅਬਿ ਇਹ ਮਾਨਹਿ। ਹਮ ਉਤਪਾਤ ਪ੍ਰਥਮ ਨਹਿਂ ਠਾਨਹਿਂ। ਧਰਿ ਹੈਂਕਾਰ ਜਿ ਆਇ ਪਹਾਰੀ। ਕਸੋ ਹੂੰ ਚਾਹੈ ਕਰਨਿ ਬਿਗਾਰੀ[7] ॥ ੩੪ ॥ ਬਹੁਰ ਨ ਹਮ ਤੇ ਹੋਵਹਿ ਟਾਰਾ। ਮੋਰੈਂ, ਕਰਿ ਕੈ ਬਿਨ ਹੈਂਕਾਰਾ[8]।ਸੁਨਿ ਜਨਨੀ ਨੰਦਨ ਕੇ ਬੈਨ।ਜਥਾ ਜੋਗ, ਜਿਨ ਕੋ ਕਿਤ ਭੈ ਨਾ॥੩੫॥ਤਉ ਕਹਤਿ ਹੀ ਉਠਿ ਕਰਿ ਗਵਨੀ। 'ਇਤ ਸਭਿ ਭੀਮਚੰਦ ਕੀ ਅਵਨੀ[9]। ਸ਼ਾਂਤਿ ਸਮੇਤ ਬਸਹੁ,ਸੁਖ ਪਾਵਹੁ। ਨਹਿਂ ਨਿਜ ਤੇ ਉਤਪਾਤ ਉਠਾਵਹੁ' ॥ ੩੬ ॥ ਨੰਦਚੰਦ ਕਰ ਬੰਦਿ ਬਖਾਨੀ। 'ਮੂਰਖ ਮਨ ਮਹਿਂ ਮਾਨਹਿ ਮਾਨੀ। ਮਾਨੀ[10] ਪਰਬਤ ਪਤਿ ਕੋ ਕਹੋ। ਕਿਮ ਗਜ ਅਦਭੁਤ ਦੈਬੋ ਚਹੋਂ ॥ ੩੭॥ ਬਹੁਰ ਅਪਰ ਕੁਛ ਜਾਚਨਿ ਕਰੈ। ਲੈ ਕਰਿ ਗਰਬ ਰਿਦੇ ਮਹਿਂ ਧਰੈ।ਸਨੈ ਸਨੈ ਨਿਜ ਕਰ[11] ਠਹਿਰਾਵੈ।–ਬਸਹਿਂ ਹਮਾਰੇ ਦੇਸ਼– ਬਤਾਵੈ ॥ ੩੮ ॥ ਇਸ ਕੋ ਦੈਬੋ ਨਾਂਹਿਨ ਆਛੇ। ਪਰਹਿ ਬਿਗਾਰ ਜਾਨੀਅਹਿ ਪਾਛੇ। ਯਾਂਤੇ ਆਪ ਪ੍ਰਥਮ ਹੀ ਹੋਟਾ[12]।ਜਥਿ ਕਥਿ ਬਨੈ ਸਰਹਿ

[1]ਜਿਵੇਂ ਮਸਤ ਹਾਥੀ ਵੱਡਾ ਬ੍ਰਿੱਛ ਤੋੜ ਦੇਂਦਾ ਹੈ। [2]ਚਿੱਤ ਦੇ ਕਾਇਰ ਹਨ ਜਿਵੇਂ ਬਨ ਦੇ ਹਿਰਨ। [3]ਧੀਰਜ ਨੂੰ ਹਰ ਲੈਣ ਵਾਲੀ ਮਤ ਨੂੰ ਵਰਣਨ ਕਰਦੇ ਹਨ। [4]ਐਸੇ (ਲੋਕ) ਸਲਾਹ ਦੇਣ ਦੇ ਅਧਿਕਾਰੀ ਨਹੀਂ ਹਨ। [5]ਤਰਾਕੁਲ ਨਹੀਂ ਬਣਾਂਗਾ। [6]ਨੀਵੇਂ ਹੋਕੇ। [7]ਜੇ ਕਿਸੇ ਤਰ੍ਹਾਂ ਬਿਗਾੜ ਕਰਨਾ ਚਾਹੋਗਾ ਤਾਂ"""""। [8]ਇਧਰ ਸਾਰੀ ਪ੍ਰਿਥਵੀ ਭੀਮਚੰਦ ਦੀ ਹੈ। [9]ਹੈਂਕਾਰੀ। [10]ਕੱਰ=ਜਿਸ ਦੇ ਲੈਣ ਦਾ ਹੱਕ ਹੋਵੇ, ਮਸੂਲ (ਟੈਕਸ)। [11]ਭਾਵ ਆਪ ਨੇ ਪਹਿਲੋਂ ਹੀ ਹੋਜ਼ ਦਿਤਾ ਹੈ। *'ਜੇ ਠਾਨਹਿ ਬਿਧ ਬਹੁ ਬੁਰਿਆਈ' ਵਿਚ ਕਾਰਨ ਦਸ ਦਿਤਾ ਹੈ ਕਿ ਜੋ ਬਹੁਤ ਬਦੀ ਕਰਨਗੇ ਸੋ ਇਥੇ ਸੰਕਟ ਤੇ ਮਰ ਕੇ ਨਰਕਾਂ ਨੂੰ ਜਾਣਗੇ।

ਇਸ ਟੋਟਾ[1]*॥੩੯॥ਦਿਨਕਰ ਉਦਹਿ ਪ੍ਰਕਾਸ਼ ਮਹਾਨੇ। ਤਿਸ ਆਗੈ ਕਮ ਗਰਬ ਟਨਾਨੇ। ਸਾਗਰ ਤੀਰ ਬੂੰਦ ਹੈਕਾਰੈ[2]। ਗਜ ਪਰ ਬਲ ਪਪੀਲਕਾ ਧਾਰੈ ॥੪੦॥ ਕਿਤ ਰੈਚਕ[3] ਕਿਤ ਕੰਚਨ ਮੇਰੁ। ਕਹਾਂ ਮਸ਼ਕ[4] ਕਿਤ ਸ਼ੇਰ ਦਲੇਰੁ। ਚਹਿ ਸਮਤਾ ਕੈ ਅਧਿਕ ਬਡਾਈ। ਮੂਢ ਲਖਹਿੰ ਤਿਸ ਕੋ ਸਮੁਦਾਈ ॥ ੪੧॥ ਲਖਿ ਮਹਿਮਾ ਕੋ ਕਰਹਿ ਨ ਟਾਰੋ। ਚਾਹੈ ਮੰਡਨੋ ਜੰਗ ਅਖਾਰੋ। ਤੌ ਇਸ ਬਿਧਿ ਕੇ ਸ਼ਸਤ੍ਰ ਪ੍ਰਹਾਰੈਂ। ਹਾਰੈ,ਭੈ ਤੇ ਸਦਨ ਸਿਧਾਰੈ[5] ॥ ੪੨॥ ਜਬਿ ਦੇਖਹਿਗੋ ਰਣ ਮਹਿੰ ਹਾਥ। ਕਾਟੇ ਪਰੇ ਧਰਾ ਪਰ ਮਾਥ। ਤਬਿ ਜਾਨਹਿੰ ਨਿਜ ਹਾਨ ਗੁਮਾਨੀ। ਝੂਰਹਿ–ਮੈਂ ਮਹਿਮਾ ਨਹਿੰ ਜਾਨੀ–॥੪੩॥ ਕੋਤਿਕ ਨਰ ਕੋ ਹੋਤਿ ਸੁਭਾਊ। ਮਾਰ ਖਾਇ ਸਮਝੈਂ ਪਛੁਤਾਊ।ਤਿਨ ਮਹਿੰ ਭੀਮਚੰਦ ਹਮ ਜਾਨਾ। ਗੁਰ ਪ੍ਰਭਾਉ ਮਦ ਕਰਿ ਨਹਿੰ ਮਾਨਾ' ॥੪੪॥ ਸੁਨਿ ਕ੍ਰਿਪਾਲ ਮਾਤੁਲ ਨੈ ਕਹਯੋ। 'ਨੰਦਚੰਦ ਜੋਧਾ ਬਡ ਲਹਯੋ। ਬ੍ਰਿੰਦ ਮਸੰਦਨਿ ਤੇ ਇਹ ਨਯਾਰੋ। ਸਤਿਗੁਰ ਆਸ਼ੈ ਲਖਿਬੇਵਾਰੋ' ॥ ੪੫ ॥ ਸ਼੍ਰੀ ਕਲਗ਼ੀਧਰ ਸੁਨਿ ਮੁਸਕਾਏ। 'ਨਿਸ਼ਚੈ ਇਮ ਹੀ ਜਥਾ ਬਤਾਏ। ਹੱਚਯਾਰਨ ਕੋ ਹਾਥ ਗਹੀਤਾ। ਨਿਤਪ੍ਰਤਿ ਬਹੁ ਅੱਭਯਾਸ ਚਹੀਤਾ'॥੪੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਸ਼੍ਰੀ ਗੁਜਰੀ' ਪ੍ਰਸੰਗ ਬਰਨਨੰ ਨਾਮ ਖਸ਼ਟ ਤ੍ਰਿੰਸਤੀ ਅੰਸੁ ॥੩੬॥

੩੭. [ਨੰਦਚੰਦ ਨੂੰ ਦਿਵਾਨ ਦਾ ਰੁਤਬਾ। ਬਨ ਵਿਚ ਵਿਚਰਨਾ]।

ਦੋਹਰਾ ॥ ਨੰਦਚੰਦ ਪਰ ਗੁਰ ਖੁਸ਼ੀ ਜਾਨਨੋਂ ਲਾਇਕ ਬੀਰ। ਚਾਹਯੋ ਕਰਯੋ ਦਿਵਾਨ ਕੋ ਕ੍ਰਿਪਾਸਿੰਧੁ ਮਤਿਧੀਰ ॥੧॥ ਪਾਧੜੀਛੰਦ। ਨਿਜ ਨਿਕਟ ਹਕਾਰਿ ਮਾਤੁਲ ਕ੍ਰਿਪਾਲ। ਤਿਹ ਲਗੇ ਬੁਝਿਬੇ ਗੁਰ ਕ੍ਰਿਪਾਲ। 'ਇਹ ਨੰਦ ਚੰਦ ਮਤਿ ਕੋ ਬਿਲੰਦ। ਬਹੁ ਸਾਵਧਾਨ ਗਨ ਰਿਪੁ ਨਿਕੰਦ ॥੨॥ ਨਿਤ ਸ਼ਸਤ੍ਰ ਧਰਨਿ ਅੱਭਯਾਸਕੀਨਿ।ਇਕਸਮ ਮਸੰਦ ਨਹਿੰ ਅਪਰ ਚੀਨਿ। ਗੁਰ ਬਡਨ[6] ਪਾਸ ਇਨ ਕੋ ਬਡੋਰ। ਨਿਤ ਰਹੈ ਸੇਵਕੀ ਕਰਤਿ ਨੋਰ ॥ ੩ ॥ ਜਿਹ ਉਮਰਸ਼ਾਹਿ ਕਹਿੰ ਨਾਮ ਲੋਕ। ਰਾਖਯੋ ਨਜੀਕ ਨੀਕੋ ਬਿਲੋਕਿ। ਤਿਹ ਕੋਰਿ ਪੌਤ੍ਰ ਇਹ ਨੰਦਚੰਦ। ਅਬਿ ਕਰਹਿੰ ਬੀਰ ਦਰਜਾ ਬਿਲੰਦ'[7] ॥ ੪ ॥ ਸੁਨਿ ਕੈ ਕ੍ਰਿਪਾਲ ਸਨਮਾਨ ਸਾਥ। ਬਚ ਭਨਯੋ 'ਆਪ ਹੋ† ਸਕਲ ਨਾਥ।

[1]ਜਦ ਕਦ (ਕੋਈ ਗਲ) ਬਣੀ ਇਸ ਤੋਂ ਟੋਟਾ (=ਨੁਕਸਾਨ) ਹੀ ਸਰੇਗਾ ਭਾਵ ਹੋਵੇਗਾ। [2]ਸਮੁੰਦਰ ਪਾਸ ਜੋ ਬੂੰਦ ਹੈਂਕਾਰ ਕਰੇ। [3]ਰੱਤੀ। [4]ਮੱਛਰ। [5]ਭਾਵ ਹਾਰਕੇ ਡਰਦਾ ਮਾਰਿਆ ਘਰ ਨੂੰ ਨੱਠ ਜਾਏਗਾ। [6]ਭਾਵ ਗੁਰੂ ਪੰਚਮ ਜੀ। [7]ਇਸ ਸੂਰਮੇਂ ਦਾ ਰੁਤਬਾ ਬਿਲੰਦ ਕਰੀਏ।

*ਪਾ:–ਖੋਟਾ। †ਪਾ:–ਕੋ।

ਸਮੁਦਾਇ ਸੈਨ ਮਹਿੰ ਇਕ ਦਿਵਾਨ। ਚਹਿਯਤਿ ਜ਼ਰੂਰ ਬਡ ਸਾਵਧਾਨ॥ ਪ॥ਸਭਿ ਕੀ ਸੰਭਾਲ ਜੋ ਲੇ ਹਮੇਸ਼ਾ।ਕਿਸ ਥਾਨ ਪਠਨ ਨਿਜ ਨਰਵਿਸ਼ੇਸ਼[1]। ਇੱਤਯਾਦਿ ਕਾਜ ਸਮੁਦਾਇ ਜੋਇ। ਬਿਨ ਨਰ ਬਿਸ਼ਾਲ ਨਹਿੰ ਬਨਹਿ ਕੋਇ[2] ॥ ੬॥ ਤਬਿ ਸਿਰੇਪਾਉ ਸਤਿਗੁਰ ਮੰਗਾਇ। ਸਭਿ ਸਭਾ ਸ਼ੁਭਤਿ ਆਛੇ ਲਗਾਇ। ਭਟ ਬ੍ਰਿੰਦ ਮਸੰਦ ਬਿਲੰਦ ਜੋਧ। ਤਿਨ ਮਹਿੰ ਬਿਠਾਇ ਆਨੰਦ ਦੋਧ ॥ ੭ ॥ ਤਿਹ ਬਖਸ਼ਿ ਖਿਲਤ[3]* ਕੀਨੋ ਦਿਵਾਨ। ਸਭਿ ਮਹਿੰ ਬਿਠਾਇ ਕਰੁਨਾ ਨਿਧਾਨ।ਲੋ ਸਿਰੇਪਾਉ ਉਠਿ ਨੰਦਚੰਦ[4]।ਦੀਨਾਰ ਨਜ਼ਰ ਦੀਨਸਿ ਮੁਕੰਦ[5] ॥੮॥ ਸਭਿ ਕਾਰ ਚਮੂੰ ਆਦਿਕ ਜਿਤੋਕ। ਸੌਂਪੀ ਸੰਭਾਰ ਕਰਿਬੇ ਅਨੇਕ। ਹਯ ਬਿੰਦ ਅਧਿਕ ਜੋਧਾਨੰਦੀਨਿ। ਸਭਿਹੂੰਨਿ ਤ੍ਰਿਣਨ ਦਾਨਾ ਸੁ ਕੀਨਿ॥੯॥ਘ੍ਰਿਤ ਖੰਡ ਚੂਨ ਕੋਤਿਕ ਅਹਾਰ।ਹਯਸ਼ਾਲ[6] ਸਕਲ ਗੁਰਕੋ ਸੰਭਾਰਿ।ਤਿਨ[7]ਜ਼ੀਨਆਦਿ ਜੋਤਿਕ ਸਮਾਜ।ਕਹਿ ਤਯਾਰਕਰਾਵਹਿ ਸਰਬ ਕਾਜ॥੧੦॥ ਬਹੁ ਲੇਨਿ ਦੇਨਿ ਗੁਰ ਨਿਕਟ ਕੋਰ। ਸਭਿ ਨੰਦ ਚੰਦ ਕਰਤਾ ਬਡੇਰ। ਸੁਧਿ ਸੁਭਟ ਸਭਿਨਿ ਕੀ ਲੇਤਿ ਨੀਤ।ਚਹੀਯਹਿ ਸੁ ਦੇਤਿ ਲਖਿ ਹੋਤਿ ਹੀਤ[8] ॥੧੧॥ ਨਿਤ ਵਧਹਿ ਸਕਲ ਬਿਧਿ ਕੋ ਸਮਾਜ। ਪ੍ਰਭੁ ਮਹਾਂਰਾਜ ਰਾਜਾਨ ਰਾਜ। ਤੁਰਕੋਸ਼ ਆਦਿ ਜੋਤਿਕ ਮਹੀਪ। ਸਭਿ ਰਹੈ ਜਾਚਤੇ ਗੁਰ ਸਮੀਪ॥੧੨॥ਸਭਿ ਜਗਤਮਾਂਗਤੋ ਹਾਥ ਬੰਦਿ।ਨਹਿੰ ਦੁਤਿਯ ਜਾਨੀਯਹਿ ਤਿਨ ਮਨਿੰਦ। ਚਹੁੰ-ਦਿਸ਼ਿਨਿ ਤੇ ਸੁ ਨਰ ਮਿਲਹਿੰ ਬ੍ਰਿੰਦ†। ਸਮੁਦਾਇ ਸੰਗਤਾਂ ਧਰਿ ਅਨੰਦ‡॥੧੩॥ਸੁਖ ਦੂਧ ਪੂਤ ਬਿਤ ਬਪੁ ਅਰੋਗ॥ ਇੱਤਯਾਦਿ ਜਾਚਿਹੀਂ ਆਇ ਲੋਗ। ਗਨ ਮਿਲਹਿੰ ਆਇ ਡੇਰੇ ਕਰੰਤਿ। ਦਿਨ ਬਿਤਹਿ ਕਿਤਿਕ ਦਰਸ਼ਨਚਹੰਤਿ॥੧੪॥ਪੁਨ ਅਰਜ਼ ਮੇਵਰੋਕਰਹਿ ਜਾਇ। [9]ਪ੍ਰਭੁ ਦੀਨਬੰਧੁ ਦਾਸਨ ਸਹਾਇ! ਸਭਿ ਘਟਨਿ ਜਾਨਿਤੋ ਜੁ ਕੁੱਛ ਹੋਤਿ। ਜਹਿੰ ਕਹਿੰ ਪ੍ਰਭਾਉ ਦੀਰਘ ਉਦੋਤਿ॥ ੧੫ ॥ ਬਹੁ ਮਿਲੀ ਸੰਗਤਾਂ ਸਿਵਰ ਪਾਇ।ਦਿਨ ਬਿਤੇ ਕਿਤਿਕ ਚਿਤ ਦਰਸਚਾਇ[10]।ਅਰਦਾਸ ਕਰਤਿ ਜਬਿ ਠਹਿਰਿ ਪੌਰ। ਇਮ ਸੁਨਹਿੰ ਜਬਹਿ ਸੋਢੀਨ ਮੌਰ[11]॥੧੬॥ ਦੇਂ

[1]ਭੇਜਣਾ ਹੁੰਦਾ ਹੈ ਆਪਣਾ ਖਾਸ ਆਦਮੀ। [2]ਪੁਸ਼ਾਕ, ਸਿਰੋਪਾਉ, ਖ਼ਿਅਲਤ। [3]ਨੰਦ ਚੰਦ ਉਠਿਆ। [4]ਮੁਹਰ ਸ਼੍ਰੀ ਗੁਰੂ ਜੀ ਦੀ ਨਜ਼ਰ ਕੀਤੀ। [5]ਘੋੜ ਸ਼ਾਲਾ, ਤਬੇਲਾ। [6]ਤਿੰਨਾਂ(ਘੋੜਿਆਂ) ਦੀਆਂ। [7]ਜੋ ਲੋੜ ਹੋਵੇ ਦੇਂਦਾ ਹੈ, (ਲੋੜ) ਲਖਕੇ ਹਿਤਵਾਨ ਹੁੰਦਾ ਹੈ ਭਾਵ ਖਿੜੇ ਮੱਥੇ ਦੇਂਦਾ ਹੈ। [8]ਸੋਢੀਆਂ ਦੇ ਮੁਕਟ ਭਾਵ ਸ਼ਰੋਮਣੀ।

*ਪਾਃ—ਲਿਖਤ। ਪੁਨਾਃ—ਮਿਲਤ।

†ਪਾਃ—ਮਿਲਤਿ ਆਇ। ‡ਪਾਃ—ਮੁਦ ਉਪਾਇ।

ਹੁਕਮ ਫਰਸ਼ ਬਨਿ ਹੈ ਉਦਾਰ।ਸ਼ੁਭ ਬਸਤ੍ਰ ਸ਼ਸਤ੍ਰ ਪਹਿਰੈਂ ਸੁਧਾਰਿ। ਜ਼ੇਵਰ ਜਰਾਵ ਜਿਨ ਜਗਤਿ ਜੋਤਿ।ਜੋ ਦੁਲਭ ਜਗਤ ਮਹਿੰ ਦੁਤਿ ਉਦੋਤਿ॥੧੭॥ ਸਿਰ ਤੁੰਗ ਸੁ ਕਲਗ਼ੀ ਰਹਿ ਸੁਹਾਇ।ਪੁਨ ਜਿਗਾ,ਕਰਨ ਕੁੰਡਲ ਬਨਾਇ। ਜਬਿ ਪੈਰ ਆਇੰ ਦਰਸੈਨ ਹੋਇ। ਸਿਰ ਨਿਮਹਿੰ ਹਜ਼ਾਰੋਂ ਰਹਿੰ ਖਰੋਇ ॥ ੧੮॥ ਪੁਨ ਸਭਾ ਮਾਂਹਿ ਪਹੁੰਚਹਿੰ ਮੁਕੰਦ। ਸ਼ੁਭ ਸਜਹਿ ਸਿੰਘਾਸਨ ਦੁਤਿ ਬਿਲੰਦ।ਬੈਠਹਿੰ ਪ੍ਰਸੈਨ ਸਿਰ ਢੁਰਤਿ ਚੌਰ।ਸੁਧਿ ਪਾਇ ਸੈਗਤਾਂ ਆਇੰ ਪੈਰ ॥ ੧੯ ॥ ਧਰਿ ਧਰਿ ਅਕੋਰ ਜੁਗ ਹਾਥ ਜੋਰਿ। ਪਗ ਕਮਲ ਓਰ ਬੰਦਤਿ ਨਿਹੋਰਿ। ਥਿਰ ਹੋਇ ਦਰਸ ਕੋ ਦੇਂ ਕ੍ਰਿਪਾਲ। ਪੁਰਿਯੰਤਿ ਭਾਵਨਾ ਦਾਸ ਜਾਲ॥੨੦॥ਧਨ ਆਦਿ ਵਸਤੁ ਕੇ ਲਗਿ ਅੰਬਾਰ।ਬਹੁ ਬਸਤ੍ਰ ਸ਼ਸਤ੍ਰ ਜਿਨ ਮੁਲ ਉਦਾਰ। ਹਯ ਲਸਾਇ ਖਰਚ ਕਰਿ ਧਨ ਬਿਲੰਦ।ਗੁਰ ਖੁਸ਼ੀ ਚਹਹਿੰ ਕਰ ਬੰਦਿ ਬੰਦਿ ॥ ੨੧ ॥ ਕਰੁਨਾ ਕਟਾਖ਼ ਅਵਿਲੋਕਿ ਲੋਕ[1] । ਨਿਜ ਸੇਵਕਾਨ ਸ਼੍ਰਯ ਦੇਂ[2] ਦੁਲੋਕ । ਪੁਰਿਯੰਤਿ ਭਾਵਨਾ ਬਨਿ ਸਹਾਇ । ਮਨ ਹਰਤਿ ਸਭਿਨਿ ਸੁੰਦਰ ਸੁਹਾਇ ॥੨੨॥ਬਹੁ ਸੁਖਮ ਚੀਰ ਜਾਮਾਂ ਮਨੋਗ[3] । ਜੁਗ ਛੋਰ ਜ਼ਰੀ ਪਟ ਕਟਹ ਜੋਗ[4]।ਦੇਂ ਜੋਗ ਭੋਗ,ਹਤਿ ਰੋਗ ਸੋਗ। ਬਿਸ-ਵਾਸ ਧਰਤਿ ਗਨ ਦਾਸ ਲੋਗ॥੨੩॥ਦਰਬਾਰ ਗੁਰਨਿ ਸਭਿ ਕਿਛ ਅਤੋਟ। ਨਹਿੰ ਥੁਰਹਿ ਦੇਤਿ ਕੋਟਾਨ ਕੋਟ । ਦਿਸ਼ਿ ਦਾਹਨ ਥਿਰ ਇੰਦ੍ਰਾ[5] ਸਦੀਵ। ਦਸ ਅਸ਼ਟ ਸਿੱਧਿ ਨਿਤ ਸਮੁਖ ਥੀਵ ॥੨੪॥ ਦਿਸ਼ਿ ਬਾਮ ਰਿੱਧਿ ਠਾਂਢੀ ਅਨੇਕ । ਉਰ ਬਸਹਿੰ ਗਯਾਨ 'ਹੰ ਬ੍ਰਹਮ[6]' ਏਕ। ਉਤਸਾਹ, ਬਦਨ ਮਹਿੰ ਬਾਸ ਪਾਇ।ਅਤਿ ਪ੍ਰਾਕ੍ਰਮ ਬਾਹਨ ਮਹਿੰ ਲਖਾਇ॥੨੫॥ਗਨ ਸੈਗਤਿ ਇਮ ਸਮੁਦਾਇ ਆਇ । ਇਕ ਦਿਵਸ ਬਿਖੈ ਦਰਸੈਨ ਪਾਇ । ਕੋ ਬਸਹਿ ਪਾਸ ਇਕ ਮਾਸ ਚਾਉ[7] । ਸਿਰੁਪਾਉ ਪਾਇ ਪੁਨ ਹ੍ਵੈ ਬਿਦਾਉ ॥ ੨੬॥ ਖਟ ਮਾਸ ਰਹਤਿ ਉਰ ਲਹਹਿ ਸੇਵ।ਕੋ ਈਸ਼ ਜੀਵ ਕੋ ਜਾਨਿ ਭੇਵ। ਕੋ ਪ੍ਰੇਮ ਭਗਤਿ ਮਹਿੰ ਰੰਗ ਲਾਗ । ਬਹੁ ਜਨਮ ਸੁਪਤਿ ਗੁਰ ਨਿਕਟ ਜਾਗ[8] ॥੨੭॥ ਸੇਵਾ ਕਰੰਤਿ ਨਹਿੰ ਤਜਹਿੰ ਪਾਸ । ਸੁਖ ਪਾਇੰ ਸ਼ਾਂਤਿ ਦੁਖ ਦੁੰਦ ਨਾਸ਼ । ਕੋ ਸਨ ਹਜ਼ਾਰ ਕੋ ਦਾਸ ਆਇੰ । ਸੇਵਹਿੰ ਅਨੰਦ ਕੋ ਲੇਤਿ ਪਾਇ ॥ ੨੮ ॥ ਕਬਿ

[1]ਮਿਹਰ ਨਜ਼ਰ ਨਾਲ ਲੋਕਾਂ ਵਲ ਦੇਖਕੇ । [2]ਕੁਸ਼ਲ ਯਾ ਸੁਖ ਦੇਂਦੇ ਹਨ । [3]ਸੁੰਦਰ । [4]ਲੱਕ ਵਿਚ ਬੰਨ੍ਹਣ ਦੇ ਜੋਗ ਹੈ । [5]ਲਖਮੀ । [6]ਅਹੰ ਬ੍ਰਹਮ । [7]ਚਾਉ ਨਾਲ । [8]ਜਨਮਾਂ ਦੇ ਸੁੱਤੇ ਗੁਰੂ ਸਮੀਪਤਾ ਨਾਲ ਜਾਗਦੇ ਹਨ (ਆਤਮ ਜੀਵਨ ਵਿਚ ।

ਸਾਖਯਾਤ ਦਰਸ਼ਨ ਕਰੈਤਿ।ਪੁਨ ਗੁਰ ਸਰੂਪ ਧਯਾਨੰ ਧਰੈਤਿ। ਬਨ ਗਮਨ ਕਰਤਿ ਕਾਰਨ ਅਖੇਰ। ਸਭਿ ਸੁਭਟ ਅਰੂੜਹਿੰ ਸੰਗ ਹੇਰਿ ॥ ੨੯ ॥ ਗਨ ਸ੍ਵਾਨ, ਬਾਜ਼, ਸ਼ਿਕਰੇ ਬਿਸਾਲ। ਮ੍ਰਿਗ ਖੋਜਿ ਖੋਜਿ ਕਰਿਯੰਤ ਕਾਲ। ਪਰ-ਖੰਤਿ ਸ਼ਸਤ੍ਰ ਬਿੱਦਮਾ ਸਬੀਰ। ਹਤਿ ਕਰਿ ਤੁਫੰਗ ਤਜਿ ਧਨੁਖ ਤੀਰ ॥ ੩੦ ॥ ਤੋਮਰ ਪ੍ਰਹਾਰਿ ਹਯ ਕੋ ਫੰਦਾਇ। ਕੋ ਕਰਹਿ ਤੇਜ ਬਹੁ ਦੂਰ ਧਾਇ॥ ਮਰਦੰਤਿ ਬਿਪਨ[1] ਫਿਰ ਕਰਿਮਹਾਨ।ਛੁਟਿਯੰਤਿ ਬਾਜ ਪੰਛੀਨ ਹਾਨਿ॥੩੧ ॥ ਇਮ ਪਿਖੈਂ ਤਮਾਸ਼ੇ ਕਿਤਿਕ ਕਾਲ।ਬਿਚਰੈਤਿ ਗੁਰੂ ਫਿਰ ਕਰਿ ਬਿਸਾਲ। ਘੋਰਨਿ ਨਚਾਇ ਮੋਰਨਿ ਮਨਿੰਦ। ਛੋਰਨਿ ਤੁਫੰਗ, ਤੋਰਨਿ ਮ੍ਰਿਗਿੰਦ[2] ॥ ੩੨॥ਛੋਰਨਿਸਿਚਾਂਨ ਡੋਰਨਿ ਨਿਕਾਰਿ[3]।ਦੌਰਨਿ ਪਿਛਾਰ ਓਰਨਿ ਨਿਹਾਰ[4]। ਸ਼ੋਰਨਿ ਮਚਾਇ ਹੋਰਨਿ ਛਰਾਇ[5]। ਗੋਰਨਿ ਚਲਾਇ ਢੋਰਨ ਮ੍ਰਿਗਾਇ[6]॥ ੩੩ ॥ ਬਿਚਰੈਤਿ ਬਿਪਨ ਨਿਕਸੈਤਿ ਸ਼ੇਰ। ਹਤਿ ਦੀਨਿ ਕਿਤਿਕ ਨਹਿੰ ਲਗਤਿ ਦੇਰ।ਸ਼ੂਕਰ ਪ੍ਰਹਾਰਿ ਅਰੁ ਅਨਿਕ ਰੀਛ।ਈਖਾਰ[7] ਹੋਝ[8] ਸ਼ਸਤ੍ਰੈਨ ਤੀਛ ॥੩੪॥ ਹਰਖੰਤਿ ਸਹਿਤ ਸੈਨਾ ਕ੍ਰਿਪਾਲ। ਇਮ ਕਰਿ ਅਖੇਰ ਹਤਿ ਮ੍ਰਿਗਨਿ ਜਾਲਾਧੌਂਸਾ ਬਜੰਤਿ ਨਿਜਪੁਰਿ ਅਨੰਦ।ਆਗਮਨ ਕਰਤਿ ਪਿਖਿ ਨਰ ਅਨੰਦ ॥੩੫॥ ਮੰਗਲ ਰਚੰਤਿ ਬਹੁ ਬਿਧਿ ਪ੍ਰਕਾਰ। ਅੰਜੁਲ ਸੁ ਫੂਲ ਭਰਿ ਭਰਤਿ ਡਾਰ। ਧੂਪਨ ਧੁਖਾਇ ਬੰਦਨ ਕਰੈਤਿ। ਬਲਿਹਾਰ ਹੋਤਿ ਹਰਖੰਤਿ ਸੈਤ ॥੩੬॥ ਕਬਿ ਚਢਿ ਤੁਰੰਗ, ਕਬਿਹੂੰ ਮਤੰਗ। ਕਬਿ ਤਜਿ ਖਤੰਗ, ਕਬਹੂੰ ਤੁਫੰਗ। ਕਬਿ ਫਿਰਤਿ ਸੈਲ ਮਹਿੰ ਕਰਤਿ ਸੈਲ। ਕਬਿ ਬਿਪਨ ਬਿਖੈ ਬਿਚਰੈਂ ਸੁ ਗੈਲ॥੩੭॥ ਕਬਿੱਤ॥ ਖੰਜਰ,ਤੁਫੰਗ[9], ਜਮਧਰ[10], ਜੰਗ ਜਾਲਮੀਕ[11] ਜ੍ਵਾਲਾਜਾਲ ਜਾਗਤੀ ਜੰਮੂਰਨਿ ਜੈਜੈਲਕੀ[12]।ਚੱਕ੍ਰਬਕ੍ਰ ਚੰਦ੍ਰਹਾਸ ਚਾਰੋਂ ਦਿਸ਼ਿ ਚਮਕਤਿ[13] ਸ਼੍ਰੀ ਗੁਰਿੰਦ ਸਿੰਘ ਕੀ ਚਢਾਈ ਖੇਲ ਕੈਲ ਕੀ[14]।ਧਰਾਧਰ ਪੋਰ ਅਰੁ ਅੰਬਰ ਕੀ ਔਰਗਤਿ ਅੰਧਕਾਰ ਧੁੰਦ ਜਿਮ

[1]ਭਾਵ ਗਾਹੁੰਦੇ ਹਨ ਬਨ ਨੂੰ। [2]ਸ਼ੇਰਾਂ ਨੂੰ· ਟੋਲਦੇ ਤੇ ਬੰਦੂਕਾਂ ਚਲਾਉਂਦੇ ਹਨ। [3]ਬਾਜ ਛੋੜਦੇ ਹਨ ਡੋਰੇ ਖੋਲ੍ਹਕੇ। [4](ਬਾਜਾਂ) ਵਲ ਤਕਦੇ (ਉਨ੍ਹਾਂ ਦੇ ਪਿੱਛੇ (ਸੂਰਮੇ) ਦੌੜਦੇ ਹਨ। [5]ਸ਼ੋਰ ਪਾਉਂਦੇ ਹੋਰਨਾਂ (ਪੰਛੀਆਂ) ਨੂੰ ਭਰਾਂਵਦੇ ਹਨ। [6]ਗੋਲੀਆਂ ਚਲਾਕੇ ਮ੍ਰਿਗਾਂ ਨੂੰ ਫੋੜਦੇ ਹਨ (ਸੂਰੇ)। [7]ਬਾਰਾ ਸਿੰਗਾ। [8]ਨੀਲ ਗਾਇ। [9]ਬੰਦੂਕ। [10]ਦੁਧਾਰੀ ਕਟਾਰ। [ਸੰਸਃ, ਜਮਧਾਰ]। [11]ਜੰਗ ਵਿਚ ਜ਼ਾਲਮ ਹੈ। [12]ਜੰਮੂਰਾਂ ਤੇ ਜੰਜੈਲਾਂ ਦੀ ਜਾਗ ਰਹੀ ਸਾਰੀ ਅੱਗ। [13]ਟੋਵਾਂ (ਖਾ ਖਾ ਤੇ) ਚੱਕ੍ਰ (ਲੈ ਲੈ) ਚਾਰੋਂ ਪਾਸੇਂ (ਘੁਮਦੀ) ਤਲਵਾਰ ਚਮਕਦੀ ਹੈ। [14]ਖੇਲ ਦੀ ਚੜ੍ਹਾਈ ਬੀ ਭੈ ਦਾਇਕ ਹੈ।

ਛਾਈ ਧੂਰ ਗੈਲ ਕੀ[1]। ਧੌਂਸੇ ਧੁੰਕ[2] ਫੈਲਤੇ ਪਹੈਲ ਹੀ[3] ਸੰਤੋਖ ਸਿੰਘ ਐਲ ਕਰੇ, ਸੈਲਪਤਿ ਸੁਨੈਂ ਧੁਨਿ ਸੈਲ ਕੀ[4]*॥ ੩੯ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਸ੍ਰੀ ਗੁਰ ਬਨ ਬਿਹਾਰ' ਪ੍ਰਸੰਗ ਬਰਨਨੰ ਨਾਮ ਸਪਤ ਤ੍ਰਿੰਸਤੀ ਅੰਸੂ ॥ ੩੭॥

੩੮. [ਕ੍ਰਿਪਾਲ ਕਟੋਚੀਏ ਦੀ ਗੁਰੂ ਜੀ ਤੇ ਭੀਮਦੰਦ ਵੱਲ ਚਿਠੀ]।

ਦੋਹਰਾ ॥ ਇਸ ਪ੍ਰਕਾਰ ਸ੍ਰੀ ਸਤਿਗੁਰੂ ਦਿਵਸ ਕਿਤੋਕ ਸੁਜਾਨ।ਬਿਸਤਾਰੀ[5] ਕੀਰਤਿ ਜਗਤ ਬਿਸਤਾਰੀ ਬਿਸ਼ਿਆਨ[6] ॥ ੧ ॥ ਨਿਸ਼ਾਨੀ ਛੰਦ। ਭਈ ਬਿਦਤ ਗਿਰਪਤਨ ਮਹਿੰ ਕੀਰਤਿ ਉਜਿਯਾਰੀ।'ਕਲਗ਼ੀਧਰ ਬਡ ਸੂਰਮਾਂ ਕਰ ਮਹਿੰ ਧਨੁ ਭਾਰੀ। ਜਿਸ ਕੇ ਅਬਿ ਕੋ ਸਮੈ ਮਹਿੰ ਨਰ ਖਿਚੈ ਨ ਕੋਈ। ਖਪਰੇ ਤੀਛਨ ਭੀਖਨਾ' ਘਰਿਵਾਇਸ ਜੋਈ ॥੨॥ ਛਿੱਪ੍ ਪਨਚ ਬਗਰਾਇ ਕਰਿ ਛੋਰਤਿ ਬਡ ਦੂਰੀ[7]। ਕੋਸਨ ਲਗਿ ਪਹੁੰਚਤਿ ਚਲਹਿੰ ਬਲ ਤੇ ਭਰਪੂਰੀ।ਸੁਨੈ ਪੁਰਾਨਨ ਕੇ ਬਚਨ ਅਰਜਨ ਸਰ ਮਾਰੈ।ਤ੍ਰੇਤੇ ਜੁਗ ਸ਼੍ਰੀਰਾਮ ਜੀ ਧਨੁ ਬਿੰਦਨਾ ਭਾਰੈ॥੩॥ ਕਿਧੌਂ ਪਿਤਾਮਾ ਇਨਹੁੰ ਕੋ ਸ੍ਰੀ ਹਰਿਗੋਵਿੰਦੈ। ਸੁਨੀ ਸ਼ਾਹਦੀ[8] ਤਿਨਹੁੰ ਕੀ ਹਤਿ ਤੁਰਕਨਿ ਬ੍ਰਿੰਦੈ। ਤਿਸ ਬਿਧਿ ਕੇ ਸਰ ਛੋਰਿਤੇ,ਰਾਖੀ ਨਿ ਗ ਸੈਨਾ।ਭੀਮਚੰਦ ਸੋਂ ਰਿਸ ਭਈ ਕਿਸ ਤੇ ਮਨ ਕੈ ਨਾ[9]॥ ੪ ॥ ਸੁਨਿ ਸੁਨਿ ਰਾਜੇ ਗਿਰਨਿ ਕੇ ਲਿਖ ਪੱਤ੍ ਪਠਾਵੈਂ । ਦੌਨਹੁੰ ਦਿਸ਼ਿ ਕੋ ਜਸੁਕਹੈਂ ਜਿਮ ਕੋਪ ਉਪਾਵੈਂ।ਹੁਤੋਕ੍ਰਿਪਾਲ ਕਟੈਚੀਆ ਸੋ ਚਹਾਤ ਲਰਾਯੋ। ਰਜਧਾਨੀ ਜਿਸ ਕਾਂਗੜਾ ਲਿਖਿ ਦੂਤ ਪਠਾਯੋ ॥ ੫॥ ਭੀਮਚੰਦ ਕੇ ਢਿਗ ਗਯੋ ਕਰਿ ਬੰਦਨ ਬੈਸਾ । ਕਹਤਿ ਭਯੋ 'ਰਾਜੇ ਸੁਨਜੋ[10]—ਗੁਰ ਕੀਨਸਿ ਦ੍ਵੈਸ਼ਾ—।ਨਹਿੰ ਆਛੀ ਮਾਨੀ ਰਿਦੈ ਤੁਮ ਪਾਸ ਪਠਾਵਾ।—ਸਤਿਗੁਰ ਜ਼ੋਰਾਵਰ ਮਹਾਂ, ਡਰ ਕਿਤਹੁੰ ਨ ਪਾਵਾ ॥੬॥ ਜੋ ਤੁਮ ਕਰਹੁ ਸੰਗ੍ਰਾਮ ਨਹਿੰ ਬਡ ਅਵਗੁਨ ਹੋਵੈਂ।ਗੁਰੂ ਨਿਕਾਸੋ ਦੇਸ਼ ਤੇ ਤਬਿ ਸੁਖ ਕਰਿ ਸੋਵੈਂ।ਨਤੁ ਉਠਾਇ

---

[1]ਧਰਤੀ ਤੇ ਘੋੜਿਆਂ ਦੇ ਪੈਰਾਂ ਕਰਕੇ ਅਕਾਸ਼ ਦੀ ਹੋਰ ਹੀ ਹਾਲਤ ਹੈ ਭਾਵ ਧੂੰਦ ਵਾਂਙ ਅਨ੍ਹੇਰਾ ਹੀ ਹੋ ਰਿਹਾ ਹੈ ਇਕੁਰ ਰਾਹ ਦੀ ਧੂੜ ਛਾ ਰਹੀ ਹੈ। [2]ਧੌਂਸੇ ਦੇ ਸ਼ਬਦ। [3]ਪਹਿਲੇ ਹੀ। [4]ਰੌਲਾ ਕਰਦੇ ਹਨ ਜੋ ਪਹਾੜੀ ਰਾਜਾ ਸੁਣ ਲਵੇ ਅਵਾਜ਼ (ਮਹਾਰਾਜ ਜੀ ਦੀ) ਸੈਰ ਦੀ। (ਅ) ਗੂੰਜ ਜੋ ਪਹਾੜਾਂ (ਵਿਚ ਉੱਠਦੀ ਹੈ)। [5]ਫੈਲਾਈ। [6]ਵਿਸ਼ਿਆਂ ਦੀ ਵਿਹੁ ਉਤਾਰੀ। [7]ਤੀਰ ਤਿੱਖੇ ਤੇ ਭਯਾਨਕ। [8]ਛੋਤੀ ਚਿੱਲੇ ਵਿਚ (ਤੀਰ ਦੀ) ਬਾਗੜ ਰਖਕੇ ਖਿੱਚਕੇ ਛੱਡਦੇ ਹਨ ਜੋ ਬਹੁਤ ਦੂਰ ਜਾਂਦੇ ਹਨ। [ਪਨਚ=ਚਿੱਲਾ, ਸ਼ਃ, ਪਤੰਚਕਾ। ਬਗਰਾਇ=ਤੀਰ ਦੀ ਬਾਗੜ ਨੂੰ ਚਿੱਲੇ ਵਿਚ ਧਰਕੇ ਖਿੱਚਣਾ]। [9]ਅਖੀਂ ਵਿੱਠੀ ਉਗਾਹੀ। [10]ਕਟੋਚੀਏ ਰਾਜੇ ਨੇ ਸੁਣਿਆ ਹੈ।

*ਇਹ ਛੰਦ ਕਵੀ ਜੀ ਦੀ ਅਨੁਵਾਦਿਤ ਵਾਲਮੀਕ ਰਾਮਾਯਣ ਦੇ ਬਾਲ ਕਾਂਡ ਸਰਗ ੬ ਦੇ ਅੰਕ ੧ ਵਿਚ ਬੀ ਆਇਆ ਹੈ।

ਉਤਪਾਤ ਕੋ ਦੇ ਪਰਜ[1] ਉਜਾਰੀ।ਬਿਚਰਹਿ ਨਿਤ ਪ੍ਰਤਿ ਚਮੂੰ ਗਨ ਅਤਿ ਸ਼ੈ ਅਸਵਾਰੀ ॥੭॥ ਦ੍ਵੈ ਨ੍ਰਿਪ ਹੁਇਂ ਇਕ ਦੇਸ਼ ਮਹਿ ਕਜੋਂ ਮਚਹਿ ਨ ਰੌਰਾ। ਪਰੈ ਅੰਧੇਰਾ ਜਗਤ ਮਹਿ ਰਵਿ ਸਸਿ ਇਕ ਠੌਰਾ[2]। ਕਾਨਨ ਮਹਿ ਇਕ ਕੋਹਰੀ ਸੁਨਿ ਕਾਨਨ ਨਾਦਾ[3]। ਕਰਹਿ ਨਿਕਾਸਨਿ ਦੂਸਰੋ ਸਹਿ ਸਕੈ ਨ ਬਾਦਾ॥੮॥ ਦ੍ਵੈਪਤਿ ਹੋਇਂ ਨ ਭਾਰਜਾ, ਤਿਮ ਅਵਿਨੀ ਰਾਜਾ। ਜੇ ਮਿਲ ਜਾਹਿਂ ਕਦਾਚਿਤੀ ਬਿਗਰਹਿ ਸਭਿ ਕਾਜਾ[4]। ਜਬ ਲਗਿ ਅਪਨੇ ਓਜ ਮਹਿ ਹੋਹਿ ਨ ਬਡ ਗਾਢੇ।ਤਬਿ ਲਗਿ ਬਨਹਿ ਉਪਾਇ ਕੁਛ ਦਿਹੁ ਤਾਂਤੇ[5]* ਕਾਢੇ॥੯॥ ਹਮ ਸੰਗੀ ਤੇਰੇ ਅਹੈਂ, ਚਹੀਅਹਿ ਲੈ ਸੈਨਾ। ਤਊ ਨ ਢਿਗ ਗੁਰ ਭਟ ਬਹੁਤ, ਤੁਮ ਸਮਸਰ ਹੈ ਨਾ।ਅਹੈਂ ਕਦੀਮੀ ਬਡਨ ਤੇ ਇਨ ਸੈਲਨ ਰਾਜੇ। ਇਕ ਕੁਲ ਕੇ ਰਜਪੂਤ ਸਭਿ ਹਮ ਭ੍ਰਾਤ ਬਿਰਾਜੇ--[6]॥੧੦॥ਸੁਨਤਿ ਦੂਤ ਕੇ ਬਾਕ ਕੋ ਚਿਤ ਚਿੰਤ ਉਪਾਏ। ਭੀਮਚੰਦ ਭਾਖਜੋ ਤਬੈ 'ਤੁਮ ਸਾਚ ਬਤਾਏ। ਨਹਿਂ ਆਲਸ ਇਸ ਬਾਤ ਕੋ ਮੇਰੇ ਮਨ ਮਾਂਹੀ। ਬਸਹਿ ਜਿ ਹੁਇ ਅਨੁਸਾਰਿ ਗੁਰ ਤੌ ਬਿਗਰਹਿ ਨਾਂਹੀ[7]॥੧੧॥ ਨਾਂਹਿ ਤ ਕਰਿ ਛਲ ਬਲ ਬਡੋ ਗੁਰ ਦੇਸ਼ ਨਿਕਾਰੌਂ'। ਇਮ ਕਹਿਕੈ ਰੁਖਸਦ ਕਰਜੋ 'ਮੈਂ ਅਪਨਿ ਬਿਚਾਰੌਂ[7]'। [8]ਕਰੀ ਜਨਾਵਨਿ ਜਾਇ ਕਰਿ, ਸੁਨਿ ਭੂਪ ਕ੍ਰਿਪਾਲਾ। ਇਕ ਵਕੀਲ ਗੁਰ ਢਿਗ ਪਠਜੋ, ਆਯਹੁ ਤਤਕਾਲਾ[8]॥੧੨॥ ਲਗਜੋ ਜਬਹਿ ਦਰਬਾਰ ਸੁਨਿ ਚਲਿ ਗਯੋ ਸਮੀਪਾ। ਨਮੋ ਕਰਤਿ ਕਹਿ 'ਪਠਜੋ ਮੁਹਿ ਕਾਟੋਚ ਮਹੀਪਾ। ਭੀਮ-ਚੰਦ ਬਿਗਰਜੋ ਸੁਨਜੋਂ ਰਾਵਰ ਕੇ ਸੰਗਾ। ਤ੍ਰਾਸ ਤਨਕ ਮਨ ਨਹਿਂ ਕਰਹੁ ਸਨਮੁਖ ਲਿਹੁ ਜੰਗਾ ॥੧੩॥ ਸਭਿ ਬਿਧਿ ਮਹਿਂ ਸਮਰੱਥ ਤੁਮ ਕਜਾ ਬਪੁਰੋ ਰਾਜਾ। ਧਰਿ ਹੰਕਾਰ ਉਦਾਰ ਕੋ ਚਹਿ ਕਰਜੋ ਕੁਕਾਜਾ। ਆਨਿ ਦੇਸ਼ ਪਾਵਨ ਕਰਜੋ ਮਹਿਮਾ ਤੁਮ ਭਾਰੀ।ਜਾਨਿ ਸਕਜੋ ਨਹਿਂ ਮੰਦ ਮਤਿ ਚਾਹਤਿ

[1]ਪਰਜਾ। [2]ਭਾਵ ਮੱਸਿਆ ਵਾਲੀ ਰਾਤ ਨੂੰ। [3]ਕੰਨੀ ਵਾਜ ਸੁਣਕੇ। [4]ਪਰ ਜੇ ਕਦੀ (ਇਕ ਇਸਤ੍ਰੀ ਨੂੰ ਦੋ ਪਤੀ ਯਾ ਇਕ ਧਰਤੀ ਨੂੰ ਦੋ ਰਾਜੇ) ਮਿਲ ਪੈਣ ਤਾਂ ਕੰਮ ਵਿਗੜੇਗਾ। (ਅ) ਜੋ ਕਦੇ ਓਹ ਦੋਵੇਂ ਆਮੋ ਸਾਹਮਣੇ ਹੋਏ ਤਾਂ ਕੰਮ ਵਿਗੜੇਗਾ। [5]ਓਥੋਂ। [6]ਤਾਂ (ਅਸੀਂ) ਨਹੀਂ ਵਿਗੜਾਂਗੇ। [7](ਰਾਜਾ ਕਹਿੰਦਾ ਹੈ ਕਿ) 'ਮੈਨੂੰ ਅਪਨੀ ਵਿਚਾਰ ਹੈ' (ਇਸ ਮਾਮਲੇ ਵਿਚ ਭਾਵ ਕਿ ਜੋ ਤੂੰ ਕਿਹਾ ਹੈ ਸੋ ਫਿਕਰ ਮੈਂ ਆਪ ਵੀ ਕਰ ਰਿਹਾ ਹਾਂ)। [8]ਦੂਤ ਨੇ ਰਾਜੇ ਕ੍ਰਿਪਾਲ ਨੂੰ ਸਾਰੀ ਗਲ ਜਾਕੇ ਜਣਾ ਦਿਤੀ (ਜਿਸਨੂੰ) ਸੁਣਕੇ ਕ੍ਰਿਪਾਲ ਰਾਜੇ ਨੇ ਇਕ ਵਕੀਲ ਗੁਰੂ ਜੀ ਪਾਸ ਘੱਲਿਆ ਜੋ ਛੇਤੀ ਆ ਪਹੁੰਚਾ (ਅਨੰਦ ਪੁਰਿ)। *ਪਾ:–ਇਤ ਤੇ।

ਸੰਗ ਰਾਰੀ[1]॥੧੪॥ ਅਪਰ ਸਹਾਇਕ ਹੋਇ ਨਹਿੰ ਕਮਾ ਕਰਹਿ ਇਕੇਲਾ। ਸੁਨੀ ਸਿਫਤ ਤੁਮ ਸੂਰਮੇ ਦਲ ਅਧਿਕ ਸਕੇਲਾ[2]। ਅੰਤਰਜਾਮੀ ਤਬਿ ਕਹਯੋ 'ਜੋ ਕਰੈ ਸੁ ਪਾਵੈ।ਚਿਤਹਿ ਖੁਟਾਈ ਦੁਖ ਲਹਹਿ ਨਹਿੰ ਸ਼ੁਭ ਬਨਿ ਆਵੈ'॥੧੫॥ਇੱਤਮਾਦਿਕ ਕਰਿ ਬਾਰਤਾ ਪੁਨ ਗਯੋ ਵਕੀਲੰ।ਦਈ ਸੁਨਾਇ ਕਟੋਚ ਕੋ 'ਗੁਰ ਗੁਨੀ ਗਹੀਲੰ। ਤਮਾਰੀ ਲਰਿਬੇ ਜੋਗ ਕੀ ਨਿਤ ਕਰਹਿੰ ਘਨੇਰੀ'। ਸੁਨਿ ਕ੍ਰਿਪਾਲ ਆਨੰਦ ਭਾ'ਬਨਿ ਹੈਂ ਜਿਮ ਬੈਰੀ[3]॥੧੬॥ ਭੀਮ-ਚੰਦ ਅਰੁ ਸਤਿਗੁਰੂ ਨਹਿੰ ਹੋਵੈ ਮੇਲਾ। ਇਸ ਤੇ ਹਮ ਕੋ ਗੁਨ ਬਡੋ* ਰਹਿ-ਬਾਦ ਦੁਹੇਲਾ[4]'। ਇਮ ਹੀ ਕਹਿ ਕਹਿ ਪਠਵਤੋ ਜਿਮ ਪਰਹਿ ਲਰਾਈ। ਤਊ ਕੂਪ ਕਹਿਲੂਰੀਆ ਰਾਖਹਿ ਮਧੁਰਾਈ॥੧੭॥ ਦੁਰਦ ਪ੍ਰਸਾਦੀ ਕੋ ਚਹੈ, ਜਿਮ ਜਾਚਸੋ ਦੈਹੈਂ। ਆਨਹਿ ਛੋਰਾ ਬਸਾਹ ਮਹਿੰ ਦੁਤਿ ਅਧਿਕ ਸਜੈ ਹੈਂ। ਯਾਂ ਤੇ ਰਸ ਰਾਖਨਿ ਚਹਤਿ ਬਨਿ ਕਪਟੀ ਮੀਤਾ। ਅੰਤਰਜਾਮੀ ਸਾਥ ਕਿਮ ਛਲ ਕਰਿ ਨਿਬਹੀਤਾ॥੧੮॥ ਕਹਿੰ ਕਹਿ ਪਠਹਿ ਮਿਲਾਪ ਕੋ ਹਿਤ ਜੁਤਿ ਮ੍ਰਿਦੁ ਬੈਨਾ। ਤਿਮ ਹੀ ਸ਼੍ਰੀ ਸਤਿਗੁਰਿ ਕਹੈਂ ਬਿਚ ਸਾਰ ਅਹੈ ਨਾ[5]। ਇਮ ਬੀਤਸੋ ਕੇਤਿਕ ਸਮਾ ਸਾਹਾ ਸੁਧਵਾਯੋ।ਵਡੇ ਸ਼ਾਹ ਸ਼੍ਰੀ ਨਗਰ ਤੇ ਲਿਖ ਤਬਹਿ ਪਠਾਯੋ॥੧੯॥[6]ਕਿਤਿਕਸਮੈ ਮਹਿੰ ਬਸਾਹ ਹੈਕਰਿ ਲੀਜਹਿਤਮਾਰੀ। ਵਸਤੁ ਅਜਾਇਬ ਆਨੀਅਹਿ ਬਡ ਜੋਵ ਮਝਾਰੀ। ਜਿਸਕੋ ਦੇਖਤਿ ਸੁਨਹਿ ਨਰ ਮਤਿ ਤੇ ਬਿਸਮਾਵੈ।ਉਤਸਵ ਮਹਿੰ ਬਹੁ ਮੇਲ ਹਮ ਜਿਤਕਿਤ ਤੇ ਆਵੈ ॥ ੨੦ ॥ ਕਰਹੁ ਸੁਜਸੁ ਦੀਰਘ ਇਹਾਂ ਜਿਮ ਤੁਮ ਬਡਿਆਈ। ਇਤ ਬਹੁ ਬਿਧਿਨਿ ਸਮਾਜ ਹੈ ਜਿਮ ਹਮ ਅਧਿਕਾਈ।ਦੂਰ ਦੂਰ ਕੇ ਬ੍ਰਿੰਦ ਨਰ ਆਵਹਿੰ ਉਮਡੈ ਕੈ। ਭਾਟ ਆਦਿ ਜਾਚਕ ਬਡੇ ਧਾਵਹਿੰ ਸੁਨਿ ਕੈ ਕੈ।

[1](ਆਪ)ਨਾਲ ਲੜਾਈ। [2]ਜਿਵੇਂ ਦੋਵੇਂ ਵੈਰੀ ਬਣਨਗੇ। [3](ਦੋਹਾਂ ਧਿਰਾਂ ਵਿੱਚ) ਕਠਨ ਲੜਾਈ ਰਹੇ (ਅ) ਦੁ+ ਹੇਲਾ=ਦੋਹਾਂ ਵਿਖੇ। [4]ਤਿਵੇਂ (ਵਕੀਲ) ਸਤਿਗੁਰੂ ਜੀ ਨੂੰ (ਆਕੇ) ਕਹਿਦਾ ਹੈ (ਗਲਾਂ ਜਿਨ੍ਹਾਂ ਵਿੱਚ ਮਿਲਾਪ ਰੁਖੀ) ਸਾਰ ਨਹੀਂ। *ਅੱਗੇ ਚੱਲ ਕੇ ਪ੍ਰਸੰਗ ਆਵੇਗਾ ਕਿ ਜੰਮੂ ਤੋਂ ਅਲਫ ਖਾਂ ਮਾਮਲਾ ਲੈਣ ਆਇਆ ਤਾਂ ਕਟੋਚੀ ਉਸ ਨਾਲ ਮਿਲਕੇ ਰਾਜਪੂਤ ਭਰਾਵਾਂ ਨਾਲ ਲੜਿਆ, ਇਸ ਗਲ ਤੋਂ ਤੇ ਹੁਣ ਵਾਲੀ ਚੁੱਕ ਤੋਂ ਪਤਾ ਲਗਦਾ ਹੈ ਕਿ ਇਹ ਸ਼ਾਹੀ ਇਸ਼ਾਰਿਆਂ ਦਾ ਖੇਲੀ ਚੁੱਕ ਸੀ ਤੇ ਗੁਰੂ ਜੀ ਨੂੰ ਭੀਮਚੰਦ ਹੱਥੋਂ ਮਰਵਾਉਣ ਵਿਚ ਜੋ ਵਿਚੋਲਗੀ ਕਰ ਰਿਹਾ ਹੈ ਕੋਈ ਸ਼ਾਹੀ ਸੋਨਤ ਹੇਠਾਂ ਕੰਮ ਕਰ ਰਹੇ ਜਾਪਦੀ ਹੈ। ਕਟੋਚ ਇਸ ਚਾਲ ਵਿਚ ਜੇ ਕਾਮਯਾਬ ਹੋ ਜਾਵੇ ਤਾਂ ਉਸਨੂੰ ਲਾਹਾ ਹੈ ਗੁਰੂ ਤੇ ਭੀਮਚੰਦ ਫਸੇ ਰਹਿਣਗੇ ਫਿਰ ਕਟੋਚ ਆਪ ਨਿਸ਼ਚਿੰਤ ਰਹੇਗਾ, ਜੇ ਗੁਰੂ ਜੀ ਪੂਜੇ ਹੋ ਜਾਣ ਤਾਂ ਸ਼ਾਹ ਵਲੋਂ ਵਡਆਈ ਮਿਲੇ, ਜੇ ਭੀਮਚੰਦ ਪਿਸ ਜਾਏ ਤਾਂ ਆਪਣਾ ਵੈਰੀ ਮਾਰਿਆ।

੨੧॥ ਪੰਜ ਦਰਬ ਕੋ ਆਨੀਅਹਿੰ ਲਖਿ ਨਾਮ ਬਡੇਰਾ। ਸਭਿ ਧਾਰਨਿ ਕੇ ਗਿਰਪਤੀ ਇਕਠੇ ਤਿਸ ਬੇਰਾ। ਸੰਗ ਤੁਮਾਰੇ ਆਇ ਹੈਂ, ਹਮ ਘਰ ਬਹੁ ਆਵੈਂ। ਸਮਾਂ ਸੁਜਸੁਕੇ ਲੇਨਿਕੋ ਪੁਨ ਕਜੋਂਹੂੰ ਨ ਪਾਵੈਂ'॥੨੨॥ਇੱਤਮਾਦਿਕ ਚਹਿ ਅਧਿਕਤਾ ਭੇਜੀ ਲਿਖਿ ਪਾਤੀ॥ਭੀਮਚੰਦ ਆਨੰਦ ਮੈਂ ਪਠਿ ਸੀਤਲ ਛਾਤੀ। ਆਗੇ ਕੇਤਿਕ ਮਾਸ ਤੇ ਕਰਿਬੇ ਲਗਿ ਤਯਾਰੀ। ਸਕਲ ਸਮਿੱਗ੍ਰੀ ਸੰਚਿ ਕਰਿਧਰਿ ਸਦਨ ਮਝਾਰੀ॥੨੩॥ਮੋਲ ਕਿਤਿਕ ਗਜ ਬਾਜ ਲੇ ਕਰਿ-ਵਾਇ ਸਕੇਲੇ॥ਸ਼ਸਤ੍ਰ ਬਸਤ੍ਰ ਜਿਤਕਿਤਹੂੰ ਤੇ ਸੰਚਤਿ ਗਨਲੇਲੇਂ[1]।–ਵਸਤੁ ਅਜਾਇਬ–ਚਿਤਵਤੋ–ਗੁਰ ਬਿਨ ਨਹਿੰ ਆਨਾ। ਭਏ ਬਿਰਸ ਨਹਿੰ ਦੇਯ ਹੈਂ ਬਰ ਬੀਰ ਮਹਾਨਾ ॥੨੪॥ ਭੇਜੌਂ ਨਰ ਪਰਧਾਨ ਕੋ ਸਨਬੰਧੀ ਕੋਊ। ਸਾਦਰ ਗੁਰ ਕੋ ਅਨੰਦ ਦੇ ਆਨਹਿ ਵਥੁ ਜੋਊ–। ਇਮ ਬਿਚਾਰ ਕਰਿ ਸਭਾ ਮਹਿੰਬੈਠਨੋ ਨ੍ਰਿਪਰਾਈ॥ਬੂਝੇ ਆਦਿ ਵਜ਼ੀਰ ਜੋ'ਅਦਭੁਤ ਵਥੁ ਕਾਈ ॥ ੨੫ ॥ ਕਹਹੁ ਕਹਾਂ ਤੇ ਆਨੀਅਹਿ ਕਹਿ ਕੁੜਮ ਪਠਾਵਾ। ਖੋਜੇ ਰਿਦੈ ਬਿਚਾਰ ਮੈਂ, ਭੇਵ ਨ ਕਿਤ ਪਾਵਾ। ਵਸਤੂ ਤੀਨ ਕਿ ਚਾਰ ਹੈਂ ਗੁਰ ਘਰ ਮਹਿੰ ਜਾਨੀ। ਸ਼ਸਤ੍ਰ ਪੰਚਕਲ, ਦੁਰਦ ਸ਼ੁਭ, ਚੌਕੀ ਕਿਨ ਆਨੀ ॥੨੬॥ ਇਕ ਛੋਰਾ ਅਦਭੁਤ ਮਹਾ ਚਾਰਹੁੰ ਲਿਹੁ ਜਾਚੇ। ਨੌਰੰਗ ਕੇ ਭੀ ਨਿਕਟ ਨਹਿੰ ਕਿਤ ਸਮਸਰ ਤਾਚੇ ?। ਜਸੁ ਬਿਸਾਲ ਹੁਇ ਬਨਾਹ ਮਹਿੰ ਇਹ ਸੰਗ ਲਿ ਚਾਲੇ॥ਪਿਖਹਿੰ ਹਜ਼ਾਰਹੁੰ ਨਰ ਤਹਾਂ ਪੁਰਿ ਗ੍ਰਾਮਨਿ ਜਾਲੇ'॥੨੭॥ਸੁਨਿ ਵਜ਼ੀਰ ਪੁਨ ਬੈਨ ਭਨਿ 'ਆਗੇ ਤੁਮ ਜਾਚਾ। ਹਾਥੀ ਲੈਬੋ ਕਿਤ ਰਹਜੋ ਰਸ ਬੇਰਸ ਰਾਚਾ। ਰਾਖਹੁ ਰਸ ਅਰੁ ਵਸਤੁ ਲਿਹੁ ਐਸ ਗਤਿ ਨੀਕੀ। ਸਾਦਰ ਗੁਰ ਸੋਂ ਕਾਮਨਾਂ ਪੁਰਵਹੁ ਨਿਜ ਜੀਕੀ'॥੨੮॥ਭੀਮਚੰਦ ਬੋਲ਼ਜੋ ਤਬੈ'ਜਿਮ ਤੁੋਹਿ ਬਤਾਈ। ਇਹ ਅੱਛੀ ਜਾਨੀ ਅਬਹਿ ਸਭਿ ਕੇ ਮਨ ਭਾਈ। ਇਕ ਪੋ੍ਹਤ ਭੇਜੋ ਤਹਾਂ ਨੀਕੋ ਮਤਿਵਾਨਾ। ਸਭਾ ਚਾਤੁਰੀ ਮਹਿੰ ਨਿਪੁਨ ਗੁਨਿ ਗ੍ਰਾਨਿ ਸੁਜਾਨਾ ॥ ੨੯ ॥ ਦੁਤਿਯ ਕੇਸਰੀ ਚੰਦ ਜੋ ਮੋਰੋ ਲਗਿ ਸਾਰਾ[2]। ਬਾਕ ਬੋਲਿਬੇ ਮਹਿੰ ਚਤੁਰ ਭੇਦ[3] ਸੁ ਲਖਿ ਸਾਰਾ। ਭੇਜੋ ਬਡੇ ਸਮਾਜ ਸੋਂ ਆਨਹਿੰ ਵਥੁ ਚਾਰੇ'। ਅਸ ਮਸਲਤ ਸਭਿ ਕਰਿ ਉਠੇ 'ਚਲਿ ਜਾਹਿੰ ਸਕਾਰੇ' ॥ ੩੦ ॥ ਸੋਰਠਾ ॥ ਨਿਜ ਨਿਜ ਸਦਨ ਸਿਧਾਇ ਬਸੇ ਬਿਤਾਈ

[1]ਲੈ ਲੈਕੇ। [2]ਮੇਰਾ ਸਾਲਾ ਲਗਦਾ ਹੈ। [3]ਭੇਦ ਨੂੰ।

ਜਾਮਨੀ। ਉਦਯੋ ਦਿਵਸ ਕੋ ਰਾਇ[1] ਸੌਚ ਸ਼ਨਾਨੇ ਮਿਲੇ ਸਭਿ ॥ ੩੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਭੀਮਚੰਦ' ਪ੍ਰਸੰਗ ਬਰਨਨੰ ਨਾਮ ਅਸ਼ਟ ਤ੍ਰਿੰਸਤੀ ਅੰਸੁ ॥੩੮॥ ੩੯. [ਕੇਸਰੀ ਚੰਦ ਤੇ ਪੰਮਾ ਅਨੰਦਪੁਰ ਆਏ]।

ਦੋਹਰਾ ॥ ਭੀਮਚੰਦ ਬਿਚ ਸਭਾ ਕੇ ਦੋਨਹੁੰ ਪਠੇ ਬੁਲਾਇ।ਏਕ ਕੇਸਰੀਚੰਦ ਕੋ, ਪੰਮਾ ਪੋਹਤ ਆਇ॥੧॥ਸ੍ਰੈਯਾ ਛੰਦ॥ ਦੋਨਹੁੰ ਕਹਿ ਬਿਠਾਇ ਸਮੁਝਾਯਹੁ 'ਨੀਤਿ ਰੀਤਿ ਨੀਕੇ ਤੁਮ ਚੀਨ।ਪਹੁੰਚਹੁ ਸਤਿਗੁਰ ਕੇ ਸਮੀਪ ਚਲਿਨਮੋ ਕਰਹੁ ਕਰਜੋਰਿ ਅਧੀਨ।ਮਮ ਦਿਸ਼ਿ ਤੇ ਧਰਿਚਰਨਨਿ ਪਰਕਰ[2]ਬਿਨਤੀ ਭਲੇ ਸੁਨਾਇ ਪ੍ਰਬੀਨ। ਭਨਹੁ ਪ੍ਰਸੰਸਾ ਪਰਮ ਪ੍ਰਸੰਨ ਕਰਿ ਜਾਚਹੁ ਵਸਤੁ ਅਜਬ ਇਕ ਤੀਨ[3] ॥ ੨ ॥ ਸੁਮਤਿ ਸਹਿਤ ਚਾਤੁਰਤਾ ਰਚਿ ਬਹੁ ਜਨੋਂ ਕਹੋਂ ਲੀਜੈ ਕੀਜੈਕਾਜ।–ਪੁੱਤ੍ਰ ਹਮਾਰੋ ਅਪਨੋ ਸਮਝਹੁਹਾਨ ਲਾਭਕੀ ਸਮ-ਸਰ ਲਾਜ।ਇਕ ਘਰ ਲਖਹੁ ਰਖਹੁ ਨਿਜ ਕਰੁਨਾ ਪੁੱਤ੍ਰ ਬਨਾਹ ਬਹੁ ਮਿਲੈ ਸਮਾਜ। ਤਹਾਂ ਆਬਰੂ ਕਰਹੁ ਵਧਾਵਨਿ,ਸਭਿ ਰਾਜੇ ਜਾਨਹਿੰ ਸਿਰਤਾਜ–॥੩॥ਇੱਤਯਾਦਿਕ ਬਹੁ ਕਰਹੁ ਉਚਾਰਨਿ,ਰੁਖ ਦੇਖਹੁ ਜੋਕਾਰਜ ਹੈ ਨ।ਪੁਨ ਲਾਲਚ ਕੀ ਬਾਤ ਸੁਨਾਵਹੁ–ਆਵਹਿੰ ਬਨਾਹ ਜਬਹਿ ਸੁਖਚੈਨ[4]। ਚਾਰਹੁੰ ਵਸਤੁ ਸ਼ੀਘ੍ਰ ਪਹੁੰਚਾਵਹਿੰ ਫੇਰ ਨ ਰਾਖਹਿੰਗੇ ਨਿਜ ਐਨ । ਚਤਰ ਹਜ਼ਾਰ ਰਜਤਪਨ ਇਨਸੰਗ ਪੂਜਾਕਰਹਿ ਆਪ ਕੀ ਦੈਨ–[5]॥੪॥ਇਮ ਸਮੁਝਾਇ ਕਹਯੋ 'ਅਬਿ ਗਮਨਹੁ' ਇਕ ਸੌ ਨਰ ਕੀਨੇ ਤਿਨ ਸਾਥ।ਬਸਤ੍ਰ ਬਿਭੂਖਨ ਸ਼ਸਤ੍ਰ ਸਾਜ ਕਰਿ ਚਲੇ ਛਲਨ ਹਿਤ ਸਰਬਗ ਨਾਥ। ਸਨੈ ਸਨੈ ਸਭਿ ਮਾਰਗ ਉਲੰਘੇ ਗਿਨਤਿ ਅਨੇਕ ਕਪਟ ਕੀ ਗਾਥ। ਆਨਿ ਅਨੰਦਪੁਰਿ ਅਨੰਦ ਨਿਹਾਰਯੋ ਜਹਿੰ ਲਹਿੰ[6] ਚਾਰ ਪਦਾਰਥ ਹਾਥ ॥ ੫ ॥ ਡੇਰਾ ਸ਼ੁਭ ਸਥਾਨ ਮੈਂ ਘਾਲਯੋ ਭਲੀ ਭਾਂਤਿ ਕੀਨੋ ਬਿਸਰਾਮ।ਦੰਡ ਰਜੰਤ ਧਾਰੀ[7]ਕਹੁ ਪਠਿ ਕਰਿ ਸੁਧਿ ਸੁਨਾਇ ਦੀਨਸਿ ਗੁਨ ਧਾਮ। ਸਤਿਗੁਰ ਨੰਦ ਚੰਦ ਸੋ ਭਾਖਯੋ[8]ਦੇਹੁਦੇਸ਼ਤੇ ਰਸਤ ਤਮਾਮ।ਬਾਂਛਤਿ ਅਪਰਸਕਲ ਪਹੁੰਚਾਵਹੁ ਕਹਿ ਭੇਜਹੁ–ਅਬਿ ਕਰਹੁ ਅਰਾਮ–[9]॥੬॥ਆਇਸੁ ਪਾਇ ਦਿਵਾਨ ਕੀਨਿ ਤਿਮ ਸੁਧ ਸੰਭਾਰਿ ਅਨੇਕ ਪ੍ਰਕਾਰ।ਖਾਨ ਪਾਨ ਕਰਿ ਨਿਸਾ ਸੁਪਤਿ ਹੁਇ ਉਠੇ[9] ਸੌਚ ਕੀਨਸਿ ਭੁਨਸਾਰ। ਨੀਰ ਸ਼ਰੀਰ ਸ਼ਨਾਨ ਠਾਨਿ ਤਬਿ ਠਾਕਰ ਪੂਜਾ

[1]ਸੂਰਜ। [2]ਚਰਨਾਂ ਤੇ ਹੱਥ ਰਖਕੇ। [3]ਇਕ ਤੇ ਤਿੰਨ=ਚਾਰ। [4]ਜਦੋਂ ਵਿਆਹ ਕੇ ਆਵਾਂਗੇ ਸੁਖ ਅਨੰਦ ਨਾਲ। [5]ਜਿੱਥੇ ਪ੍ਰਾਪਤ ਹੁੰਦੇ ਹਨ। [6]ਚਾਂਦੀ ਦੀ ਚੋਬ ਰੱਖਣ ਵਾਲਾ ਭਾਵ ਚੋਬਦਾਰ। [7]ਜਾਗੋ (ਪੰਮਾ ਤੇ ਕੇਸਰੀ ਚੰਦ)।

ਮਹਿੰ ਚਿਤ ਧਾਰ। ਦਿਵਸ ਚਢੇ ਤਨ ਸ਼ਸਤ੍ਰ ਬਸਤ੍ਰ ਧਰਿ ਕਰਹਿੰ ਪ੍ਰਤੀਖਨ–ਮੋਹਿ ਹਕਾਰ[1]–॥ ੭ ॥ ਸ਼੍ਰੀ ਗੁਰ ਗਰ ਜਾਮਾ ਅਭਿਰਾਮੁ ਧਰਿ ਸ਼ਮਸ਼ੇਰ ਸ਼ੁਭਤਿ ਜਿਮ ਸ਼ੇਰ। ਟਿਕਨੋ ਕੁਦੈਡ[2] ਅੱਗੂ ਬਡ ਗਾਢੋ ਖਰ ਖਤੰਗ[3] ਧਰਿ ਕਰ ਮਹਿੰ ਫੇਰਿ। ਮੁਕਤਾਹਲ ਗਰ ਮਾਲ ਬਿਸਾਲਾ ਜਿਗਾ ਜਵਾਹਰ ਜ਼ੇਬ ਉਚੇਰ। ਕਲਗ਼ੀ ਤੁੰਗ ਅਨੰਗ ਰਚੀ ਜਨੁ ਅੰਗ ਅੰਗ ਸੁੰਦਰ ਬਹੁਤੇਰ[4] ॥ ੮ ॥ ਅੰਤਰ ਸਦਨ ਟਿਕਹਿੰ ਜਿਸ ਮਾਂਹੀ ਤਹਿੰ ਪ੍ਰਯੰਕ ਪਰ ਥਿਰੇ ਸੁਹਾਇ। ਮਾਤੁਲ ਨੰਦਚੰਦ ਅਰੁ ਸੰਗੋ ਦਯਾਰਾਮ ਦਿਜ ਨਿਕਟ ਬਿਠਾਇ। ਇਨਤੇ ਆਦਿ ਨਿਕਟ ਜਨ ਬੀਸਕ ਸਨਮਾਨਤਿ ਮ੍ਰਿਦੁ ਭਨਤਿ ਸੁਨਾਇ। ਤਰੁਨ ਤਰਨਿ ਸਮ ਦਿਪਹਿ ਪ੍ਰਤਾਪੂ[5] ਤਰੁਨ[6] ਆਰਬਲ ਤਨ ਮਹਿੰ ਆਇ॥੯॥ਸਿੰਘ ਪੌਰ ਪਰ ਖਰੇ ਸੈਂਕਰੇ ਸ਼ਸਤ੍ਰ ਸਹਿਤ ਸੂਰੇ ਸਵਧਾਨ। ਪੰਮਾ ਪ੍ਰੋਹਤ ਚੰਦ ਕੋਸਰੀ ਲੇ ਬੀਸਕ ਮਾਨਵ ਅਗਵਾਨ[7]। ਆਇ ਦ੍ਵਾਰ ਪਰ ਥਿਰੇ ਸਨਧਬਧ ਗੁਰੂ ਨਿਕਟ ਸੁਧਿ ਕੀਨਿ ਬਖਾਨਿ । ਸ਼੍ਰੀ ਮੁਖ ਤੇ ਫੁਰਮਾਇ ਜਨਾਯਹੁ[8]ਚਤਰ ਘਟੀ ਬੈਠਹਿੰ ਇਸ ਥਾਨ'॥੧੦॥ਦ੍ਵਾਰਪਾਲਨਿਜ ਨਿਕਟ ਬਿਠਾਏ 'ਹੁਇ ਅਵਕਾਸ਼ ਹਕਾਰਹਿੰ ਪਾਸ' । ਕਰਨਿ ਅਨਾਦਰ ਦਰ ਅਟਕਾਏ ਜਿਨ ਉਰ ਛਲ ਹੰਕਾਰ ਨਿਵਾਸ। ਬੈਠੇ ਕਰਤਿ ਪ੍ਰਤੀਖਨ ਦੇਖਤਿ ਗੁਰ ਕੇ ਪੌਰ ਪ੍ਰਤਾਪ ਪ੍ਰਕਾਸ਼। ਸੰਗਤਿ ਬ੍ਰਿੰਦ ਬੰਦਨਾ ਠਾਨਤਿ ਤਿਮ ਪੁਰਿ ਜਨ ਪੁਨਿ ਜਾਹਿੰ ਅਵਾਸ ॥ ੧੧ ॥ ਸ਼੍ਰੀ ਅਨੰਦ ਪੁਰਿ ਕੇ ਨਰ ਬਾਸੀ ਸਗਰੇ ਠਾਨਹਿੰ ਦ੍ਵਾਰ ਪ੍ਰਣਾਮ। ਬਹੁਰ ਜਾਇ ਨਿਜ* ਕਾਰਜ ਲਾਗਹਿੰ ਅਨਿਕ ਪ੍ਰਕਾਰਨਿ ਕੇ ਸਭਿ ਧਾਮ।ਹੋਤਿ ਬੰਦਨਾ ਭੀਰ ਅਧਿਕ ਨਰ ਆਵਹਿੰ ਜਾਹਿੰ ਜਪਹਿੰ ਸਤਿਨਾਮ। ਹੋਰਿ ਹੋਰਿ ਹੈਰਾਨੀ ਹੋਵਹਿੰ ਪੂਰਨ ਗੁਰ ਸਭਿ ਅੰਤਰ ਜਾਮਿ ॥ ੧੨ ॥ ਤਊ ਮਹਾਂ ਦ੍ਰਿੜ੍ਹ ਕਪਟ ਨ ਛੋਡਾ ਭੀਮਚੰਦ ਜਿਮ ਪਠੇ ਸਿਖਾਇ।ਕਿਤਿਕ ਘਟੀ ਬੀਤੇ ਬੁਲਵਾਏਅੰਤਰਿ ਪ੍ਰਵਿਸ਼ੇ ਦੇਖੇਜਾਇਰਚਨਾ ਅਨਿਕ ਪ੍ਰਕਾਰਨਿ ਕੀਜਹਿੰ ਸ਼ਸਤ੍ਰਪਾਣ[9] ਜਿਤਕਿਤ ਦਰਸਾਇੰ।ਸਨੇ ਸਨੇ ਪਹੁੰਚੇ ਤਿਸ ਮੰਦਿਰ ਬੈਠੇ ਕਲਗ਼ੀਧਰ ਹਰਖਾਇ॥੧੩॥ਨੰਮ੍ਰਿ ਭਏ ਦਰਸ਼ਨ ਕੋ ਹੇਰਤਿ ਹਾਥ ਬੰਦਿ ਕਰਿ ਬੰਦਨ ਕੀਨਿ । ਪੁਨ ਰਾਜੇ ਕੀ ਨਮੋ ਕਰੀ

[1]ਸਾਨੂੰ ਬੁਲਾਵਣਗੇ। [2]ਧਰਿਆ ਹੈ ਧਨੁਖ । [3]ਤਿੱਖੇ ਤੀਰ। [4]ਭਾਵ ਬਹੁਤ ਸੁਹਣੀ ਹੈ। [5]ਭਾਵ ਚੜ੍ਹਦੀ ਦੁਪਹਿਰ ਦੇ ਸੂਰਜ ਵਾਂਙੂ ਪ੍ਰਤਾਪ ਪ੍ਰਕਾਸ਼ਦਾ ਹੈ। [6]ਜੁਆਨੀ । [7]ਅੱਗ ਚੱਲਣ ਵਾਲੇ। [8]ਹੱਥਾਂ ਵਿੱਚ ਸ਼ਸਤ੍ਰਾਂ ਵਾਲੇ। *ਪਾ:–ਨਿਤ।

ਪਗ,ਲੈ ਆਇਸੁ ਬੈਠੇ ਮੁਦ ਭੀਨ[1]।ਸ਼੍ਰੀ ਗੋਵਿੰਦ ਸਿੰਘ ਬੁਝਨਿ ਕੀਨੇ 'ਭੀਮ-ਚੰਦਹੈਆਨੰਦ ਪੀਨ?'।ਸੁਨ ਤਿਨਕੁਸ਼ਲ ਭਨੀ ਕਰ ਜੋਰਤਿ'ਕ੍ਰਿਪਾ ਆਪ ਕੀ ਤੇ ਸੁਖਲੀਨਿ॥੧੪॥ਬਿਨਤੀ ਭਨੀ ਆਨ ਤਜਿ ਗਿਨਤੀ ਭਯੋ ਬਨਾਹ ਕੋ ਕਾਜ ਬਿਸਾਲ। ਤਿਸ ਉੱਦਮ ਮਹਿੰ ਰਹਤਿ ਰੈਨ ਦਿਨ ਸੈਚਤਿ ਜਿਤਿ ਕਿਤਿ ਤੇ ਵਥੁ ਜਾਲ। ਰਜਪੂਤਨ ਕੀ ਚਾਲ ਅਨੂਠੀ ਫਤੇਸ਼ਾਹਿ ਦੀਰਘ ਮਹਿਪਾਲ। ਕਹਿ ਭੇਜਨੋ ਤਿਹ-ਅਧਿਕ ਬਡਾਈ ਆਨਿ ਅਜਾਇਬ ਵਸਤੁ ਨਿਹਾਲ[2]-॥ ੧੫ ॥ ਖੋਜਤਿ ਜਿਤਿ ਕਿਤ ਤੇ ਗਨ ਆਨੀ ਤਊ ਨ ਹਰਖ ਨ੍ਰਿਪਤਿ ਕੋ ਆਇ। ਸਭਿ ਗਿਰਧਾਰਨਿ ਕੋ ਮਹਿਪਾਲਕ ਮਿਲਹਿੰ ਸਮਾਜ ਜਹਾਂ ਅਧਿਕਾਇਨਹਿੰ ਪ੍ਰਾਪਤਿ ਕਿਤ ਵਸਤੁ ਅਨੂਠੀ ਜਿਸਹਿ ਬਿਲੋਕਹਿੰ ਰਹਿੰ ਬਿਸਮਾਇ। ਚਿਤ ਚਿੰਤਾਤੁਰ ਤਾਂਤੇ ਅਤਿਸ਼ੈ ਧਨ ਖ਼ਰਚੇ ਭੀ ਪਾਇ ਨ ਕਾਇ ॥੧੬॥ ਹੁਇ ਲਾਚਾਰ ਬਿਚਾਰਤਿ* ਮਿਲਿ ਮਿਲਿ ਨਰ ਪਰਧਾਨ ਬੀਚ ਸਮੁਦਾਇ। ਖੋਜਿ ਰਹੇ ਕੁਛ ਦੁਲਭੁ ਨ ਪ੍ਰਾਪਤਿ ਤਬਿ ਰਾਵਰਿ ਕੀ ਸ਼ਰਨ ਤਕਾਇ। ਹਮ ਦੋਨਹੁੰ ਕੋ ਭੇਜਨ ਕੀਨਸਿ ਤੁਮਰੀ ਖਿਜ਼ਮਤਿ ਮੈਂ ਚਲਿ ਆਇਭਨਜੋ ਦੀਨਬਨਿ-ਦੁਲਹੁ ਸੁਤ ਮਮ ਸੋ ਸਤਿਗੁਰ ਕੋ ਹੀ ਮਨ ਭਾਇ[3] ॥ ੧੭ ॥ ਜਸੁ ਅਪਜਸੁ ਕੇ ਹਾਨ ਲਾਭ ਮਹਿੰ ਹਮਰੀ ਲਾਜ ਗੁਰਨਿਕੋ ਹੋਇ-। ਬਡੋ ਅਲੰਬ ਤਕਜੋ ਤਬਿ ਭੇਜੋ ਚਲਿ ਤਤਕਾਲ ਅਏ ਹਮ ਦੋਇ। ਸ਼ਸਤ੍ਰ ਪੰਚਕਲ, ਦੁਰਦ ਪ੍ਰਸਾਦੀ ਅਰੁ ਹਜ਼ੂਰ ਕੋ ਡੇਰੋ ਜੋਇ। ਚਤਰਥ ਚੌਕੀ ਚਾਰੁ ਰਚੀ ਕਿਨ ਲੇ ਬਰਾਤਿ ਮਹਿੰ ਗਮਨਹਿੰ ਸੋਇ ।੧੮॥ ਸਕਲ ਮਹੀਪਾਲਨ ਦਿਖਰਾਵਹਿੰ ਦੇਖਤਿ ਜਿਸ ਕੋ ਰਹਿੰ ਬਿਸਮਾਇ। ਕਰਹੁ ਗੁਰੂ ਢਿਗਬਿਨਤੀ ਆਨਹੁ-ਭਏ ਬਨਾਹ ਤੇ ਤੁਰਤ ਪੁਚਾਇ।ਦੇਰ ਨ ਕਰਹਿੰ ਪਠਨਿ ਮਹਿੰ ਪੁਨਹਮ, ਨੀਕੀ ਰੀਤਿ ਸੰਭਾਰਹਿੰ ਲਜਾਇ-'।ਕਹਜੋ ਕੋ ਸਰੀਚੰਦ ਬੰਦਿ ਕਰ'ਭੀਮਚੰਦ ਇਮ ਭਨੀ ਬਨਾਇ'॥੧੯॥ ਇਮਕਹਿ ਤੂਸ਼ਨਿ ਭਯੋ ਕਿਤਿਕ ਚਿਰ ਸੁਨਿ ਸਤਿਗੁਰ ਭੀਕਹਜੋਨਬੈਨ।ਪੰਮੇਪਾਛਲਿ ਬਾਤ ਬਿਚਾਰੀ ਕਰਨਿ ਸਮੋ ਲਖਿ ਕੈ ਹਿਤ ਹੈ ਨ[4]। 'ਰਾਜੇ ਅਪਰ

[1]ਖੁਸ਼ੀ ਵਿੱਚ ਭਿੱਜੇ ਹੋਏ। [2]ਦਿਖਾਵੇ ਲਈ। [3]ਭਾਵ ਦੂਲੇ ਜੀਕੂੰ ਮੇਰਾ ਪੁੱਤ੍ਰ ਹੈ ਤਿਵੇਂ ਸਤਿਗੁਰਾਂ ਦੇ ਮਨ ਨੂੰ ਪਿਆਰਾ ਹੈ (ਪੁੱਤ੍ਰ ਵਤ)। [4](ਸਤਿਗੁਰ ਦੀ ਚੁਪ ਤੋਂ) ਪੰਮੇ ਨੇ ਲਖਿਆ ਕਿ (ਚੀਜ਼ਾਂ ਦੇਣ ਵਿੱਚ) ਹਿਤ ਨਹੀਂ ਹੈ (ਗੁਰੂ ਕਾ ਤਾਂ ਰਾਜੇ ਦੀ ਆਖੀ ਹੋਈ) ਪਿਛਲੀ ਗਲ (ਲਾਲਚ ਦੇਣ ਵਾਲੀ) ਵਿਚਾਰੀ ਤੇ ਉਸ ਦੇ ਕਹਿਣ ਦਾ ਮੌਕਿਆ ਸਮਝ ਕੇ (ਕਿਹਾ:-)

*ਪਾ:-ਬਿਸੂਰਤਿ।

ਬਖਾਨੀ ਸੁਨੀਅਹਿ' ਕਹਤਿ ਭਯੋ ਸਨਮੁਖ ਕਰਿ ਨੈਨ। 'ਚਾਰ ਹਜ਼ਾਰ ਰਜਤਪਣ ਇਨ ਸੰਗ,ਭੇਜਹਿੰਗੇ ਪੂਜਾ ਗੁਰ ਐਨ॥੨੦॥ਸਦਾ ਅਸਾਨਵੈਦ ਹਮ ਰਹਿਹੈਂ ਲਹਿਹੈਂ ਗੁਰ ਕੋ ਇਹ ਉਪਕਾਰ। ਕਹੋ ਰਜਤਪਣ ਸਕਲ ਪਠਾਵਹਿਂ ਲਖਹੁ ਸਾਚ ਨਹਿਂ ਕੂਰ ਉਚਾਰਿ।ਵਸਤੁ ਚਤਰ ਦੇਂ ਜਥਾ ਤਥਾ ਲੇਂ ਪਰਹਿ ਸਾਂਝ ਹਮ ਸਦਨ ਮਝਾਰ।ਲੈਨਿ ਦੇਨਿ ਮਹਿਂ ਅਟਕ ਨ ਕੋਈ ਦਿਨ ਪ੍ਰਤਿ ਵਧਹਿ ਪ੍ਰੇਮ ਬਿਵਹਾਰ' ॥੨੧॥ ਦੋਹਰਾ॥ਪੰਮੇ ਕੋ ਕਹਿਬੋ ਸੁਨਜੋ ਕਲਗ਼ੀਧਰ ਜਬਿ ਸ਼ੂਨ। ਰਿਦੇ ਕ੍ਰੋਧ ਉਪਜਜੋ ਅਧਿਕ ਰੰਗ ਦ੍ਰਿਗਨਿ ਜਿਮ ਸ਼ੂਨ[1] ॥ ੨੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਕੇਸਰੀ ਚੰਦ ਪੰਮਾ ਗੁਰ ਢਿਗ ਆਵਨਿ' ਪ੍ਰਸੰਗ ਬਰਨਨੰ ਨਾਮ ਏਕ ਊਨ ਚੱਤਵਾਰਿੰਸਤੀ ਅੰਸੂ ॥ ੩੯ ॥

੪੦. [ਕੇਸਰੀ ਚੰਦ ਤੇ ਪੰਮੇ ਦਾ ਨਿਰਾਦਰ]।

ਦੋਹਰਾ ॥–ਵਸਤੁਨਿ ਕੋ ਭਾਰਾ[2]ਹਮਹਿਂ ਦੇਨਿ ਕਹਜੋ ਮਤਿਮੰਦ। ਬਿਵਹਾਰੀ ਜਿਮ ਬਨਿਕ ਹੈਂ ਜਾਨਹਿਂ ਤਿਨਹੁ ਮਨਿੰਦ–॥੧॥ ਸ੍ਰੈਯਾਛੰਦ॥ ਢਰਕੇ ਅਧਰ ਦ੍ਰਿਗਨਿ ਤੇ ਤਰਜੇ 'ਕਹਾਂ ਕਹਜੋ ਇਹ, ਰੇ ਮਤਿ ਮੰਦ ! ਚਤਰ ਹਜ਼ਾਰ ਦੇਹਿ ਇਹ ਕੈਸੇ,ਤੁਮ ਕਸ਼ਾ ਹਮਕੋ ਲਖਜੋ ਬਿਲੰਦ[3]।ਸਿੱਖਨਹੀਂ? ਅੰਮ੍ਰਿਤ ਨਹਿਂ* ਲੀਨਿਸਿ, ਨਹੀਂ ਭਾਵਨਾ ਗੁਰੂ ਮੁਕੰਦ।ਰਈਯਤ ਨਹੀਂ ਬਨੇ ਤੁਮ ਅਬਿਲੌ ਜਬਿਲੌ ਪੰਥ[4] ਮਚਾਇ ਨ ਦੁੰਦ ॥੨॥ ਜੋਰ ਨ ਪਰਜੋ ਗਿਰਨ ਪਰ ਹਮਰੋ ਜਿਸਤੇ ਦੰਡ ਦੇਹੁ ਧਨ ਆਨਿ।ਆਸ਼ੈ ਕੌਨਦੇਨਿ ਕੋ ਜਾਨਜੋਂ ਜਿਸ ਤੇ ਲੇਹੁ,ਸੁ ਕਰਹੁ ਬਖਾਨ†'। ਲਖਿ ਪ੍ਰਭੁ ਕੋ ਰੁਖ ਰਿਸ ਬਹੁ ਧਾਰੀ ਹਹਿ-ਰਤਿ ਉਰ ਮੈਂ ਡਰ ਕੋ ਮਾਨਿ। ਕਹਜੋ ਕੇਸਰੀਚੰਦ ਬਦਨ ਪੁਨ'ਆਪ ਕੋਪ ਉਪਜਾਵਨਿ ਠਾਨਿ ॥੩॥ ਭੀਮਚੰਦ ਨ੍ਰਿਪ ਜਥਾ ਬਖਾਨੀ ਤਿਮ ਹੀ ਮਾਨੀ ਕੀਨਿ ਬਖਾਨਿ[5]। ਦੇਨਿਹਾਰ ਸੋ, ਲੇਨਿਹਾਰ ਤੁਮ, ਹਮ ਕਸ਼ਾ ਜਾਨਹਿਂ ਏ ਕਸ਼ਾ ਜਾਨਿ[6]! ਤਊ ਉਚਿਤ ਹੈ ਦੇਨਿ ਤੁਮਹੁ ਕੋ ਜਸੋਂ ਕਜੋਂ ਦੇਹੁ, ਸੁ ਲੇਹੁ

[1]ਭਾਵ ਨੇਤ੍ਰ (ਗੁੱਸੇ ਨਾਲ) ਲਾਲ ਹੋ ਗਏ। [2]ਕਿਰਾਇਆ, ਭਾੜਾ। [3]ਤੁਸੀਂ ਸਾਨੂੰ ਕਿਹੜੇ ਦਾਓਂ ਵਡਾ ਮੰਨਿਆਂ ਹੈ (ਅਗੇ ਫੇਰਵਾ ਕਰਕੇ ਪੁੱਛਦੇ ਹਨ:–)। [4]ਸਾਡਾ ਪੰਥ। [5](ਅਸਾਂ ਭੀਮ ਚੰਦ ਦਾ ਕਹਿਆ) ਮੰਨਕੇ ਆਖੀ ਹੈ। [6]ਅਸੀਂ ਕੀ ਜਾਣਦੇ ਹਾਂ ਤੇ ਏਹ (ਪੰਮਾਂ) ਕੀ ਜਾਣਦਾ ਹੈ।

*ਕਲਮ ਦੀ ਉਕਾਈ ਜਾਪਦੀ ਹੈ ਗੁਰਬਿਲਾਸ ੧੦ ਪਾਤਸ਼ਾਹੀ ਵਿਚ'ਪਾਹੁਲ' ਲਿਖੀ ਹੈ ਤੇ ਇਹ ਵਾਕ ਰਾਜੇ ਦੇ ਮੁੱਖੋਂ ਲਿਖੇ ਹਨ ਯਥਾ–'ਮੈਂ ਨਹੀਂ ਸਿੱਖ ਨ ਪਾਹੁਲ ਪਾਈ'।

†ਇਸ ਵਿਚ ਸਿੱਧ ਕਰ ਦਿੱਤਾ ਹੈ ਕਿ ਜੋ ਤੁਸੀਂ ਭੇਟਾ ਦੇਣੀ ਕਹੀ ਹੈ ਉਹ ਬਨੀਆਂ ਸਮਝ ਕੇ ਭਾੜਾ ਦੇਂਦੇ ਹੋ।

ਮਹਾਨ। ਦੇਸ਼ ਰਾਜ ਕੁਛ ਤੁਮਰੇ ਨਾਂਹਿਨ ਅਰਪਹਿਂ ਲੋਕ ਕਰਹੁ ਗੁਜ਼ਰਾਨ*'॥੪॥ਆਰੀ ਹੁਤੀ ਕੁਛਕ ਰਿਸ ਅਗਨੀ ਮਨਹੁਅਹੂਤੀ ਬਾਕ ਸੁਨਾਇ।ਬੋਲੇ'ਦਿਹੁ ਉਠਾਇ ਨਿਕਸਾਵਹੁ ਲਾਤਨਿ ਮੁਸ਼ਟ ਪ੍ਰਹਾਰ ਲਗਾਇ†। ਉਰ ਹੰਕਾਰ ਨਿਵਾਰਹੁ ਇਨ ਕਾ ਕਹੈਂ ਅਜੋਗ ਤਥਾ ਫਲ ਪਾਇ। ਗੀਦੀ ਬੁੱਧਿ ਪਹਾਰੀ ਕਾਚੇ ਸਮੁਝਾਵਹੁ ਨਿਜ ਬਲ ਦਿਖਰਾਇ' ॥੫॥ ਸੁਨਿ ਗੁਰ ਹੁਕਮ ਦਿਵਾਨ ਉਠਨੇ ਤਬਿ, ਸੈਗ ਸਹਾਇਕ ਸੈਗੋ ਹੋਇ। ਐਂਚਿ ਭੁਜਨ ਕੋ ਝਟਕ ਉਠਾਏ ਬਲ ਤੇ ਕਰੈ ਧਕੇਲਨਿ ਸੋਇ। ਪਰਿਘਾ ਗਿਰਤਿ ਸੰਭਾਰਤਿ ਗਮਨਤਿ ਕਰਹਿਂ ਕ੍ਰੋਧ, ਬਸ ਚਲਹਿ ਨ ਕੋਇ। ਕਹਤਿ 'ਦੇਸ਼ ਨ੍ਰਿਪ ਕੇ ਤੁਮ ਬਸ ਕਰਿ ਨਹਿਂ ਭੈ ਧਰਹੁ ਲੇਹੁ ਦੁਖ ਜੋਇ'[1] ॥ ੬ ॥ ਪਹੁੰਚਨਿ ਕੀ ਇਕ ਬਿਲਮ ਹਮਾਰੀ ਆਨਿ ਅਨੰਦਪੁਰਿਲੂਟ ਮਚਾਇ। ਤਬਿ ਵਰਸਾਮਗੀ ਪਿਖਹਿਂ ਤੁਮਾਰੀ, ਪਕਰਹਿਂ ਕਰਹਿਂ ਕੈਦ ਲੈ ਜਾਇਂ। ਜਾਚੀ ਵਸਤੁ ਨ ਦਈ ਅਬਹਿ ਕੁਛ, ਬਲ ਤੇ ਛੀਨ ਲੇਹਿਂ ਸਭਿ ਆਇ। ਅਧਿਕ ਬਿਰੋਧ ਬਧਾਯਹੁ ਤੁਮ ਨੈ, ਹਮਰੀ ਪਤਿ ਖੈ ਕਰਿ ਨਿਕਸਾਇ' ॥ ੭ ॥ ਗਏ ਪੌਰ ਲਗਿ ਤਿਨਹੁ ਧਕੇਲਤਿ ਲਾਤਨਿ ਮੁਸ਼ਟ ਪ੍ਰਹਾਰ ਲਗਾਇ†। ਮਾਰ ਖਾਇ ਕਰਿ ਗਰਬਤਿ ਬੋਲਤਿ ਸੁਨਿ ਕਰਿ ਨੰਦਚੰਦ ਹਟਿ ਆਇ।ਬੂਝੇ ਗੁਰੂ 'ਪ੍ਰਭੂ ਇਹ ਬਿਗਰੇ ਮੁਖ ਤੇ ਅਪਨਿ ਬੀਰਤਾ ਗਾਇਂ। ਕੰਚਨ ਕੰਕਨ ਕੁੰਡਲ ਮੁਕਤਾ ਸ਼ਸਤ੍ਰ ਸਹਿਤ ਸਭਿ ਲੇਹਿਂ ਛਿਨਾਇ॥ ੮ ॥ ਐਂਠ ਤਮਾਗਿ ਤਬਿ

[1]ਦੁਖ ਦੇਖ ਲਓਗੇ।

*ਏਹ ਜੋ ਵਧ ਘਟ ਬੋਲ ਹੋਏ ਹਨ, ਤਵਾ: ਖਾਲਸਾ ਨੇ ਮਾਮਾ ਕ੍ਰਿਪਾਲ ਜੀ ਤੇ ਕੇਸਰੀ ਚੰਦ ਦੇ ਹੋਏ ਲਿਖੇ ਹਨ ਅਤੇ ਗੁਰੁ ਬਿਲਾਸ ੧੦ ਪਾਤਸ਼ਾਹੀ ਜੋ ੧੮੫੪ ਵਿਚ ਭਾ: ਸੁਖਾ ਸਿੰਘ ਜੀ ਨੇ ਲਿਖਿਆ ਹੈ ਉਸ ਵਿਚ ਮੂਲੋਂ ਇਹ ਪ੍ਰਸੰਗ ਹੀ ਨਹੀਂ, ਨਾ ਪੰਮਾ ਤੇ ਨਾਹੀਂ ਕੇਸਰੀ ਚੰਦ ਆਇਆ ਤੇ ਨਾਹੀਂ ਕੋਈ ਵਾਕ ਕੁਵਾਕ ਹੋਏ ਹਨ, ਤੇ ਨਾਂ ਹੀ ਇਹ ਜ਼ਿਕਰ ਪੁਰਾਤਨ ਗੁਰਬਿਲਾਸ ਵਿਚ ਹੈ, ਕਵੀ ਜੀ ਨੂੰ ਕਿਸੇ ਥਾਓਂ ਯਾ ਰਵਾਯਤ ਤੋਂ ਮਿਲੇ ਜਾਪਦੇ ਹਨ।

†ਇਹ ਘਟਨਾ ਤਵਾ: ਖਾ: ਨੇ ਨਹੀਂ ਲਿਖੀ, ਅੰਕ ਦਸ ਵਿਚ ਗੁਰੂ ਜੀ ਆਪ ਕਹਿੰਦੇ ਹਨ ਕਿ ਇਹ ਵਕੀਲ ਬਣਕੇ ਆਏ ਹਨ, ਇਸ ਨੀਤੀ ਨੂੰ ਜਾਣਦੇ ਹੋਏ ਗੁਰੂ ਜੀ ਵੱਲੋਂ ਕੋਈ ਵਧੀਕੀ ਦਾ ਵਰਤਾਉ ਉਹਨਾਂ ਨਾਲ ਹੋਇਆ ਹੋਵੇ ਸੰਭਵ ਨਹੀਂ। ਪੰਮੇ ਤੇ ਕੇਸਰੀ ਚੰਦ ਵਲੋਂ ਪਹਿਲੋਂ ਵਧੀਕੀ ਤੇ ਵੱਧ ਘਟ ਹੋਈ। ਜਿੰਨੀ ਹੋਈ ਓਨੀਂ ਦਾ ਜਵਾਬ ਮਾਮਾ ਜੀ ਨੇ ਦੇ ਦਿੱਤਾ। ਵਕੀਲ ਦਾ ਆਕੇ ਨਿਰਾਦਰ ਦੇ ਵਾਕ ਕਹਿਣਾ ਇਹ ਭੀ ਨੀਤੀ ਤੇ ਦਸਤੂਰ ਵਿਰੁੱਧ ਹਨ ਐਸੇ ਕਰਨ ਤੇ ਉਸ ਦਾ ਨਿਰਾਦਰ ਹੋਣਾ ਭੀ ਨੀਤੀ ਵਿਚ ਵਿਹਤ ਹੈ।

ਹਰੁਵੈ ਹੋਵਹਿਂ ਗੁਰ ਦੋਹੀ ਕਹਿ ਬੈਦਹਿਂਹਾਥ[1]।ਤਬਿ ਤਮਾਗਹਿਂ ਸੰਕਟ ਬਡ ਦੈਕੈ ਮਾਰਗ ਜਾਹਿਂ ਰੁਦਨ ਕੋ ਸਾਥ। ਆਛੇ ਕਰਹਿਂ ਪੁਕਾਰ ਪਹੁੰਚਿ ਕਰਿ ਬੀਤੀ ਸਕਲ ਸੁਨਾਵਹਿਂ ਗਾਥ। ਨਤੁਰ ਬੀਰਤਾ ਅਪਨੀ ਭਾਖਹਿਂ ਹੇਤੁ ਪ੍ਰਸੰਨ ਅਪਨਿ ਗਿਰਨਾਥ[2] ॥ ੯ ॥ ਸੁਨਿ ਗੁਰ ਰਾਜਨੀਤ ਕੋ ਚਿਤਵਤਿ 'ਬਨਿ ਵਕੀਲ ਹਮਰੇ ਢਿਗ ਆਇ।ਨਹੀਂ ਖਸੋਟਨਿ ਇਨਕੋ ਆਛੇ ਕਰਹੁ ਨਿਰਾਦਰ ਦਿਹੁ ਨਿਕਸਾਇ।ਡੇਰੇ ਲਗਿ ਭਟਜਾਹਿਂ ਧਕੇਲਤਿ ਪਤਿ ਖੋਈ ਦੇਖਹਿਂ ਸਮੁਦਾਇ।–ਅਬਹਿ ਅਰੂਢਨਿ[3]–ਮੂਢਨ ਕੋ ਕਹੁ–ਰਹੇ ਤ ਸਭਿ ਕਿਛ ਛੀਨਸੋ ਜਾਇ–'॥੧੦॥ ਨੰਦਚੰਦ ਸੁਨਿ ਗਯੋ ਤਿਨਹੁੰ ਢਿਗ ਸੁਭਟ ਗੈਲ[4]ਜਿਨ ਤਾੜਤਿਜਾਇ।ਗਏ ਸਿਵਰ ਲਗਿਊਚ ਸੁਨਾਯੋ[5]ਵਸਤੁ ਸੰਭਾਰੋ ਜ਼ੀਨ ਪਵਾਇ। ਪੁਰਿ ਤੇ ਨਿਕਸਹੁ ਪੰਥ ਸਮਾਲਹੁ ਜੇ ਪ੍ਰਿਯ ਪ੍ਰਾਨ ਨ ਬਿਲਮ ਲਗਾਇ[6]।ਨਤੁ ਡੇਰਾ ਸਭਿਲੂਟਸੋਜਾਵਹਿ ਪੁਨ ਗਮਨਹੁੰ ਕਰ ਨੰਗੇ ਪਾਇ ॥੧੧॥ ਕ੍ਰਿਪਾਸਿੰਧੁ ਕਰਿ ਕ੍ਰਿਪਾ ਛੁਰਾਏ ਨਾਂਹਿ ਤ ਸਿੱਖ ਆਇ ਗਹਿ ਲੇਤਿ'। ਪਿਖਤਿ ਪਹਾਰੀ ਤ੍ਰਾਸ ਪਾਇ ਕਰਿ ਤਮਾਰੀ ਠਾਨੀ ਸ਼ੀਘ੍ਰ ਸੁਚੇਤ। ਜ਼ੀਨ ਪਾਇ ਹਯ ਪਰ ਆਰੋਹੇ ਗਮਨੇ ਸਨਮੁਖ ਅਪਨਿ ਨਿਕੇਤ। ਬੁਰੀ ਭਈ ਉਰ ਅਧਿਕ ਬਿਸੂਰਤਿ ਐਸੇ[7]ਲਖਨੋ ਨ ਗੁਰ ਕੋ ਭੇਤ ॥੧੨॥ਮਹਿਤ ਦੁਖਤਿ ਸਭਿ ਮਾਰਗ ਉਲੰਘੇ ਜਿਨ ਕੇ ਲਗੀ ਚੋਟ ਤਨ ਮਾਂਹਿ। ਇਤ ਸਤਿਗੁਰ ਸਭਿ ਤਮਾਰੀ ਕੀਨਸਿ ਰਣਸਾਮਿੱਗ੍ਰੀ ਦੇਭਟਪਾਹਿ।ਗੁਲਕਾਂ ਬਹੁ ਬਰੂਦ ਬਰਤਾਈ ਤੋਮਰ ਤਰਕਸ਼ ਧਨੁਖ ਉਮਾਹਿ।ਕਰਹਿਂ ਪ੍ਰਤੀਖਨਿ ਪਰੈ ਜੰਗ ਅਬਿ,ਲਰਹਿਂ ਰਿਪੁਨ ਗਨ ਮਿਟਵਹਿਂ ਨਾਂਹਿ॥੧੩॥ ਕਿਤਿਕ ਮਸੰਦ ਬਿਲੰਦ ਤ੍ਰਾਸ ਧਰਿ ਸ਼੍ਰੀ ਗੁਜਰੀ ਕੇ ਨਿਕਟ ਸਿਧਾਇ। ਸਕਲ ਬ੍ਰਿਤੰਤ ਸੁਨਾਵਨਿ ਕੀਨਸਿ 'ਗਿਰਪਤਿ ਸਾਰਾ ਪ੍ਰੋਹਤ ਆਇ[8]। ਦਈ ਉਤਾਰਿ ਆਬਰੋ ਤਿਨਕੀ ਬਹੁਰ ਬਹੋਰੇ ਨਹਿਂਕਿਨ ਜਾਇ'।ਰਿਸਹਿ ਰਾਵਅਬਿਚਮੂੰ ਪਠਾਵੈ ਪਰਹਿ ਜੰਗ ਇਮ ਕਲਹਿ ਉਠਾਇ।੧੪॥ਨਾਹਕ ਬਡ ਉਤਪਾਤ ਉਠਾਵਹਿਂ ਕਹਿਬੋ ਨਹਿਂ ਮਾਨਹਿਂ[9] ਕਿਸ ਕੇਰ। ਮਾਰ ਬਕਾਰਾ ਦਿਨ

[1]ਗੁਰ ਦੋਹੀਆਂ ਦੇ ਹੱਥ ਥੰਨ੍ਹ ਲਈਏ ਤਾਂ ਐਂਠ ਛੱਡ ਕੇ ਹਲਕੇ ਹੋਣਗੇ। (ਅ) ਪਾਠਾਂਤ੍ਰ–ਗੁਰ ਦੋਹੀ। ਫਿਰ ਅਰਥ ਐਉਂ ਲਗੇਗਾ:–ਐਂਠ ਤਮਾਗ ਕੇ ਤਾਂ ਹੌਲੇ ਹੋਣਗੇ, ਹੱਥ ਜੋੜਨਗੇ ਤੇ ਗੁਰੂ ਦੀ ਦੁਹਾਈ ਦੇਣਗੇ। [2]ਸਵਾਰ ਹੋ ਜਾਓ। [3]ਰਾਹ ਵਿਚ। [4]ਜੇ ਪ੍ਰਾਣ ਪਿਆਰੇ ਹਨ ਤਾਂ ਡੇਰੀ ਨਾ ਲਾਓ। [5]ਐਸੇ ਗੁਰੂ ਜੀ ਦਾ। [6]ਰਾਜੇ ਦਾ ਸਾਲਾ ਤੇ ਪ੍ਰੋਹਤ ਆਏ ਸਨ। [7]ਕਿਸੇ ਨੇ ਜਾਕੇ ਫਿਰ ਮੋੜੇ ਨਹੀਂ। [8]ਨਹੀਂ ਮੰਨਦੇ (ਗੁਰੂ ਜੀ)।

ਪ੍ਰਤਿ ਦੀਰਘ-ਲਵਪੁਰਿ ਕੋ ਲੂਟਹਿੰ ਬਿਨ ਦੇਰ।ਹਤਹਿੰ ਤੁਰਕ ਗਨ ਫਤੇ ਲੈਹਿੰ ਸੋ ਦੇਂ ਨਿਜ ਸਿੱਖਨਿ ਰਾਜ ਬਡੇਰ। ਰੌਰ ਪਸ਼ੌਰ ਦੌਰ ਕਰਿ ਘਾਲਹਿੰ ਪੁਰਿ ਮੁਲਤਾਨ ਆਦਿ ਕਰਿ ਜ਼ੋਰ[1]-॥ ੧੫ ॥ ਅਪਰ ਕਹਾਂ ਲਗਿ ਕਰਹਿੰ ਸੁਨਾਵਨਿ ਇੱਤਮਾਦਿਕ ਨਿਤ ਬਾਕ ਸੁਨਾਇ। ਉਤ ਚਵਗੱਤਾ ਦੇਖੀ ਦੀਰਘ ਜੋ ਕਰਿ ਬਚ ਇਨ ਕੇ ਸੁਨਿ ਪਾਇ। ਬਿਗਰਯੋ ਬਡੇ ਗੁਰਨ ਸੋਂ ਅਤਿਸ਼ੈ ਸਭਿ ਜਹਾਨ ਕੋ ਸ਼ਾਹਿ ਸੁਹਾਇ। ਇਤ, ਗਿਰਪਤਿ ਦੋਹੀ ਬਲ-ਵੰਤੋ ਬਸਨਿ ਆਪ ਕੋ ਹੁਇ ਕਿਤ ਥਾਇ? ॥੧੬ ॥ ਬਿਨਾ ਜੰਗ ਤੇ ਅਪਰ ਪ੍ਰਸੰਗ ਨ, ਅਬਿ ਲੌ ਪਿਖਯੋ ਨ ਜਥਾ ਕਰਾਲ[2]। ਬੈਸ ਨਵੀਨ ਸ਼ਸਤ੍ਰ ਪੁਨ ਧਾਰਹਿੰ ਕਰਹਿੰ ਅਖੇਰ ਅਪਰ ਨਹਿੰ ਖ਼ਯਾਲ। ਭੀਮਚੰਦ ਕੀ ਚਮੂੰ ਬਡੇਰੀ ਆਈ ਲਖਹੁ ਨ ਕਰਿ ਹੈ ਟਾਲ। ਕਰਹੁ ਮਾਤ ਸਮੁਝਾਵਨਿ ਸੁਤ ਕੋ ਅਬਿ ਭੀ ਮਾਨਵ ਪਠਹਿੰ ਬਿਸਾਲ॥੧੭॥ਸੰਧਿ ਸੁਧਾਰਹੁ[3], ਜੁੱਧ ਨਿਵਾਰਹੁ, ਬੁੱਧਿ ਬਿਚਾਰਹੁ, ਕ੍ਰੱਧ ਮਿਟਾਇ[4]। ਸੁਨਿ ਜਨਨੀ ਉਰ ਧੀਰਜ ਛੋਰਾ, ਗਈ ਸਪੁੱਤ੍ਰ ਨਿਕਟੋ ਉਤਲਾਇ। ਬੈਠਿ ਕਹਨਿ ਲਾਗੀ 'ਸੁਤ ! ਸੁਨੀਏ ਕਿਮ ਚਾਹਹੁ ਤੁਮ ਕਲਹਿ ਉਪਾਇ?। ਜਿਸ ਮੈਂ ਮਹਿਦ ਬਿਖਾਦ ਉਠੈ ਤੇ ਸਗਰੋ ਜਗਤ ਸ਼ੱਤ੍ਰੂ ਬਨਿ ਜਾਇ॥੧੮॥ ਚਹੁੰਦਿਸ਼ਿ ਤੇ ਸਿਖ ਆਇ ਕਸ਼ਟ ਲਹਿ ਪੁਰਿ ਮਹਿ ਜ਼ੋਰ ਪਹਾਰੀ ਪਾਇ।ਮਰਹਿੰ ਮਨੁਜ ਸਮੁਦਾਇ ਜੰਗ ਮਹਿੰ,ਕੋ ਦਲ ਗਨ[5] ਰਾਖਹਿ ਅਟਕਾਇ।ਜ਼ਰਖਰੀਦ ਇਹ ਨਗਰ ਬਸਾਯੋ ਤਜਾਗੋ[6] ਕਹਾਂ ਬਸਹਿੰ ਪੁਨ ਜਾਇ।ਰਾਜਨਿ ਢਿਗ ਹੈ ਰਾਜ ਦੇਸ਼ ਕੋ ਚਹੈਂ ਜਿਤਿਕ ਲੇਂ ਚਮੂੰ ਬਧਾਇ॥੧੯॥ਨੰਦਚੰਦ ਕੈ ਅਪਰ ਮਸੰਦਨਿ ਭੀਮਚੰਦ ਕੋ ਭੇਜਹੁ ਤੀਰ। ਸ਼ਾਂਤਿ ਕਲਹਿ ਕੋ ਸੋ ਕਰਿ ਦੇਵਹਿੰ ਨਾਂਹਿ ਤ ਚਢਿ ਆਵਹਿੰ ਬਹੁ ਬੀਰ। ਸਕਲ ਜਗਤ ਜੁਤਿ ਨ੍ਰਿਪ ਤੁਮ ਪੂਜਹਿੰ ਚਹਹਿੰ ਕਾਮਨਾ ਪਹੁੰਚਹਿੰ ਤੀਰ। ਸੁਖਦਾਈ ਤੁਮ ਸਭਿ ਕੋ ਬਨੀਅਹਿ ਬੈਠਹੁ ਗਾਦੀ ਪਰ ਹੁਇ ਧੀਰ' ॥੨੦॥ਸੁਨਿ ਜਨਨੀਤੇ ਸ਼੍ਰੀ ਕਲਗ਼ੀਧਰ'ਕਹਯੋ ਨ ਹਮਉਤਪਾਤਿ ਉਠਾਇ। ਕਰਿ ਹੰਕਾਰ ਮੂਢ ਨਰ ਭੇਜਹਿ ਕਪਟ ਅਨਿਕ ਕੀ ਬਾਤ ਬਨਾਇ। ਬਕਰੀ ਮੁਖਾ ਹੋਇ ਕਰਿ ਜਾਚਤਿ ਲੇ ਪੁਨ ਸਿੰਘ ਮੁਖਾ ਹੁਇ ਜਾਇ[7]।ਕਯੋਃ

---

[1]ਕਰਾਂਗੇ ਅਧੀਨ। [2]ਜਿਸ ਤਰ੍ਹਾਂ ਦਾ ਭਯਾਨਕ (ਜੰਗ ਹੁੰਦਾ ਹੈ)। [3]ਮੇਲ ਕਰਹੁ। [4]ਕੌਣ (ਵੈਰੀ ਦੀ) ਸਮੂਹ ਸੈਨਾ ਨੂੰ। [5]ਛੋੜਕੇ। [6]ਭਾਵ ਬਕਰੀ ਵਾਂਗ ਦੀਨ ਹੋਕੇ ਮੰਗਦਾ ਹੈ ਤੇ ਲੈ ਕਰਕੇ ਫਿਰ (ਦੇਣ ਵੇਲੇ ਹੰਕਾਰੀ) ਸ਼ੇਰ ਵਤ ਹੋ ਜਾਵੇਗਾ।

ਤਿਸਕੋ ਛਲ ਮਹਿੰ ਹਮ ਆਵਹਿੰ,ਪ੍ਰਥਮ ਸਮਝ ਕਰਿ ਦਯੋ ਬੁਝਾਇ[1]॥੨੧॥ ਪ੍ਰਜਾ ਹੋਇ ਕਰਿ ਬਸਹਿੰ ਨ ਤਿਸਕੇ ਕਰਿ ਫਰੇਬ ਵਸਤੂ ਮੰਗਵਾਇ। ਦੇ ਕਰਿ ਪਾਛੇ ਬਿਗਰਨਿ ਹੋਤੋ[2] ਯਾਂ ਤੇ ਪੂਰਬ ਕਹੋਂ ਨ ਹਟਾਇ।ਰਣ ਤੇ ਡ਼ਰਿ ਕਰਿ ਕਬਿ ਲੌ ਹਮ ਰਹਿੰ ਜਿਸ ਹਿਤ ਸ੍ਰੀ ਅਸਕੇਤੁ ਪਠਾਇ[3]। ਕਰਨੇ ਹੈਂ ਘਮਸਾਨ ਘਨੇਰੇ ਜਗ ਮਹਿੰ ਕੋਤਿਕ ਦੁਸ਼ਟ ਖਪਾਇ॥ ੨੨॥ ਰਚਹਿੰ ਅਨੀਤਿਮਹੀਪਤਿ ਜੋਤਿਕ,ਸਭਿ ਕੋ ਦੈਹੈਂ ਮੂਲ ਉਖੇਰਿ।ਨਿਜ ਸਿੱਖਨਿ ਕੋ ਅਵਨੀ ਬਖਸ਼ਹਿੰ ਹੋਇ ਪ੍ਰਤਾਪ ਗੁਰਨਿ ਕੋ ਫੇਰ।ਸੈਨ ਮਹਾਨ ਆਨਿ ਰਨ ਠਾਠਹਿੰ ਲਰਿ ਕਰਿ ਕਰਹਿੰ ਲਥੇਰ ਪਥੇਰ।ਹੁਕਮ ਅਕਾਲਪੁਰਖ ਕੋ ਜਿਮ ਹੈ ਬਰਤਹਿੰਗੇ ਤਿਮ ਬਨਹਿ ਨ ਦੇਰ॥੨੩॥ ਡਰਤਿ ਬਿਲੰਦ ਮਸੰਦ ਭੀਰੁ ਬਡ, ਤਿਨ ਕੋ ਮਤਿ ਅਬਿ ਧਰਹਿੰ ਨ ਕੋਇ।ਪ੍ਰਥਮ ਨ ਛੇਰਹਿੰ,ਚਹਿਤਿ ਨ ਫੇਰਹਿੰ, ਪੂਰਹਿ ਸੁਭਟ ਜੰਗ ਮਹਿੰ ਜੋਇ[4]। ਕਹੋਂ ਧਰਿ ਤ੍ਰਾਸ ਤਜੀ ਉਰ ਧੀਰਜ ਦੇਖਨਿ ਕਰਹੁ ਬ੍ਰਿਤੰਤ ਜੁ ਹੋਇ।ਖੜਗ ਕੇਤੁ[5]ਸਭਿ ਆਛੀ ਕਰਿ ਹੈ ਚਿੰਤਾ ਦੇਹੁ ਰਿਦੇ ਤੇ ਖੋਇ[6]॥੨੪॥ਸੁਨਤਿ ਮਾਤਕਰਿ ਮੌਨ ਉਠੀ ਪੁਨਪੀਛੇ ਸਤਿਗੁਰ ਸ਼ਸਤ੍ਰ ਮੰਗਾਇ। ਸ਼ੁਭ ਸਥਾਨ ਊਚੇ ਧਰਿਵਾਵਹਿੰ ਮਹਿਕਤਿ ਆਛੀ ਧੂਪ ਧੁਖਾਇ। ਅਧਿਕ ਸੁਗੰਧਿਨਿ ਚੰਦਨ ਚਰਚਹਿੰ ਅਨਿਕ ਰੰਗ ਕੇ ਪੁਸ਼ਪ ਚਢਾਇ। ਗੁੰਦਤਿ ਮਾਲ ਬਿਸਾਲੀ ਅਰਪਹਿੰ ਪੂਜਹਿੰ ਬਹੁ ਬਿਧਿ ਤੇ ਹਰਖਾਇ॥ ੨੫॥ ਦੋਹਰਾ ॥ ਕਰਿ ਤਯਾਰੀ ਸੰਗ੍ਰਾਮ ਕੀ ਦੇਂ ਸੁਭਟਨ ਉਤਸਾਹਿ। ਕਥਾ ਅਨੰਦਪੁਰਿ ਕੇ ਬਿਖੈ ਇਮ ਹੋਈ, ਬਲਮਾਂਹਿ[7] ॥ ੨੬॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਸੰਗ੍ਰਾਮ'ਪ੍ਰਸੰਗ ਬਰਨਨੰ ਨਾਮ ਚਤਵਾਰਿੰਸਤੀ ਅੰਸੂ॥ ੪੦ ॥ ੪੧. [ਕੱਠੇ ਹੋਕੇ ਸਾਰੇ ਰਾਜਿਆਂ ਸਲਾਹ ਕਰਨੀ]।

ਦੋਹਰਾ॥ ਗਯੋ ਕੇਸਰੀ ਚੰਦ ਤਬਿ ਪੰਮਾ ਜਿਸ ਕੋ ਸਾਥ।ਜਨੁ ਲੂਟਨੋ ਬਣੀਓ ਕਿਨੈ ਝੁਰਤਿ ਜਾਤਿ ਧੁਨਿ ਮਾਥ॥ ੧॥ ਨਿਸਾਨੀ ਛੰਦ॥ ਨਿਜ ਰਜਧਾਨੀ ਨਗਰ ਮਹਿੰ ਪਹੁੰਚੇ ਸਹਿਸਾਈ। ਉਤਰਿ ਤੁਰੰਗਨਿ ਤੇ ਗਏ ਬੈਠਨੋ ਜਹਿੰ

---

[1]ਪਹਿਲੇ (ਹੀ ਅਸਾਂ) ਸਮਝ ਲਿਆ ਸੀ ਤੇ ਸਮਝਾ ਦਿਤਾ ਸੀ। [2]ਪਿੱਛੋਂ ਜੁ ਵਿਗਾੜ ਹੁੰਦਾ ਹੈ। [3]ਜਿਸ ਲਈ ਸ਼੍ਰੀ ਅਕਾਲ ਪੁਰਖ ਨੇ (ਸਾਨੂੰ) ਭੇਜਿਆ ਹੈ। [4]ਪਹਿਲੋਂ ਨਹੀਂ ਛੇੜਾਂਗੇ ਜੋ ਜੰਗ ਵਿਚ ਸੂਰਮੇਂ ਘੱਲੇਗਾ ਤੇ ਜੰਗ) ਚਾਹੇਗਾ ਤਾਂ (ਅਸੀਂ ਲੜਨੋਂ ਮੂੰਹ) ਨਹੀਂ ਮੋੜਾਂਗੇ। (ਅ) ਨ ਫੇਰਹਿੰ=ਨਹੀਂ ਹਟਾਂਗੇ। (ੲ) ਦੇਖੇ ਤਾਂ ਸਹੀ ਜੰਗ ਵਿਚ ਸੂਰਮੇਂ ਭੇਜਦਾ ਕੌਣ ਹੈ। [5]ਅਕਾਲ ਪੁਰਖ। [6]ਹੇ ਮੇਰੇ ਪਿਆਰੇ [ਹਿੰਦੀ, ਬੱਲਮ। ਸੰਸਾ,ਵੱਲਭ ।(ਅ) ਬਲ ਵਿਚ(ਉਦਸਤ ਹੋਣਦੀ)।

ਰਾਈ। ਪਗਿਯਾ ਪਟਕੀ[1] ਅੱਗੂ ਤਬਿ ਦ੍ਰਿਗ ਅੱਸ਼ ਛੋਰੇ। 'ਸਭਿ ਰਾਜਨ ਮਹਿੰ ਪਤਿ ਗਈ ਪਠਿ ਕਰਿ ਗੁਰ ਓਰੇ ॥ ੨ ॥ ਤਿੰਸ ਤੇ ਜਾਚਤਿ ਵਸਤੁ ਕੋ ਛਿਤ ਛਿੱਪ੍ਰ ਜੁ ਛੀਨੈ[2]। ਕਰਹਿੰ ਅਰਾਦਾ ਰਾਜ ਕੋ, ਬਲ ਕਰਿ ਮਦ ਭੀਨੇ।ਲਾਤਨਿ ਮੁਸ਼ਟਨਿ ਕੂਟ ਕਰਿ ਹਮ ਵਹਿਰ ਨਿਕਾਰੇ।ਹਸਹਿੰ ਅਨੰਦ ਪੁਰਿ ਕੋਰਨਰ–ਨ੍ਰਿਪਕੇ ਜਨ ਮਾਰੈ[3]–॥੩॥ਜਾਵਦ ਕਰਿਕੈ ਜੰਗ ਕੋ ਨਹਿੰ ਵਹਿਰ ਨਿਕਾਸੇ। ਤਾਵਦ ਥਿਰੇ ਨਿਚਿੰਤ ਹੁਇ ਕਿਸ ਕੇ ਭਰਵਾਸੇ। ਕਰਿ[4] ਸਮਾਜ ਸੰਗ੍ਰਾਮ ਕੋ ਦਿਨ ਪ੍ਰਾਤ ਬਨਿ ਗਾਵੈ। ਜੇ ਨ ਕਰਹੁ ਉਪਚਾਰ ਕੁਛ ਤੁਮ ਕੋ ਪੁਰਿ ਕਾਵੈਂ[5] ॥ ੪ ॥ ਭੀਮਚੰਦ ਕਰਿ ਕੋਪ ਕੋ 'ਕੈਸੇ ਸਭਿ ਹੋਈ। ਮਿਲੇ ਕਿ ਨਹਿੰ*,ਬੋਲੇ ਕਿ ਨਹਿੰ ? ਕਹੀਅਹਿ ਸਭਿ ਹੋਈ।ਅਸ ਬਿਗਾਰ ਕਿਸ ਬਿਧਿ ਭਯੋ ਮਾਰਨ ਲਗਿ ਬਾਤੀ[6]। ਕਰਹੁ ਸੁਨਾਵਨਿ ਛੋਰ ਤੇ ਬੀਤੀ ਜਿਸ ਭਾਂਤੀ' ॥ ੫ ॥ ਸੁਨਿ ਪ੍ਰੋਹਿਤ ਪੰਮੇ ਕਹੀ 'ਹਮ ਕੀਨਿ ਬਡਾਈ। ਜਾਚੀ ਚਾਰਹੁੰ ਵਸਤੁ ਜਬਿ ਨਹਿੰ ਗਿਰਾ ਅਲਾਈ।ਦੇਨਿ ਕਹੋ ਜਬਿ ਰਜਤ-ਪਣ ਸੁਨਿ ਕਰਿ ਉਰ ਕ੍ਰੋਧਾ। ਕਰੇ ਉਠਾਵਨਿ ਪਾਸ ਤੇ ਪ੍ਰੇਰਨ ਕਰਿ ਜੋਧਾ ॥੬॥ਭੈਰੇ ਲਗੋਂ ਧਕੇਲਤੇ ਪੁਰਿਵਹਿਰ ਨਿਕਾਸੇ।ਹਮਰੋਚਲਨੋ ਨ ਬਸ ਕਛੂ ਆਏ ਤੁਮ ਪਾਸੇ। ਜੇ ਨ ਤਦਾਰਕ[7] ਅਬਿ ਕਰਹੁ ਸੈਨਾ ਨ ਚਢਾਵੋ।ਤੌ ਗੁਰ ਕਨਾਜਾਨਹਿ ਤੁਮਹਿੰ,ਰਨ ਮਹਿੰ ਨ ਪਲਾਵੈਂ[8]॥੭॥ਪਾਇ ਜ਼ੋਰ ਆਨੰਦ ਪੁਰੇ ਪੁਰਿ ਵਹਿਰ ਨਿਕਾਰੋ। ਬਹੁਰ ਬਸਾਵਹੁ ਜੇ ਬਸੈ ਕਰਿ ਨਿਜ ਅਨੁਸਾਰੋ'। ਸੁਨਤਿ ਕੁਪਜੋ ਤਬਿ ਸੈਲਪਤਿ ਪਾਤੀ ਲਿਖਵਾਈ।'ਬਸਜੋ ਚਹੈਂ ਜਿ ਅਨੰਦ ਪੁਰਿ ਦਿਹੁ ਦੁਰਦ ਪਠਾਈ ॥੮॥ ਨਤੁਰ ਨਗਾਰਾ ਛੀਨਿ ਕੈ ਪੁਰਿ ਵਹਿਰ ਨਿਕਾਰੌਂ। ਕਰਹਿੰ ਜਿ ਲਰਿਬੇ ਹੇਤੁ ਅਬਿ ਸਗਰੇ ਸਿਖ ਮਾਰੌਂ। ਪਕਰਿ ਕੈਦ ਕਰਿ ਰਾਖਿਹੌਂ,ਨਤੁ ਜੰਗ ਸੰਘਾਰੌਂ । ਅਬਿ ਲੌ ਮੈਂ ਟਾਰਾ ਕਰਜੋ ਗੁਰਤਾ ਸੁ ਬਿਚਾਰੌਂ॥੯॥ਭਲੇ ਖਿਲਾਊਂ ਤੋਹਿ ਕੋ ਬਿਚ ਦੂਨ ਅਖੇਰਾ। ਆਈ ਜਾਨਹੁ ਸੈਨ ਮਮ ਹੋਰੌਂ ਬਲ ਤੇਰਾ।ਕੂਚ ਕਰਹੁ ਮਮ ਦੇਸ਼ ਤੇ ਕੈ ਦੀਜੋ ਹਾਥੀ।ਨਤੁ ਸ਼ਸਤ੍ਰਨ ਕੋ ਮੇਲ ਹੈ ਕੋ ਕਰਿ ਲਿਹੁ ਸਾਥੀ' ॥੧੦॥ ਜ਼ੋਰ ਸ਼ੋਰ ਇੱਤਮਾਦਿ ਕੋ ਲਿਖਿ ਤੁਰਤ ਪਠਾਏ। ਪੀਛੇ ਅਪਨੀ ਮਦਤਿ ਹਿਤ ਜਿਤ ਕਿਤਹਿ

[1]ਪਟਕਾ ਕੇ ਸੁੱਟੀ। [2]ਛੋਤੀ ਹੀ ਧਰਤੀ ਜੋ ਖੋਹਣ ਨੂੰ (ਤਿਆਰ ਹੈ)। [3]ਰਾਜੇ ਦੇ ਦਾਸ ਕੁਟੇ। [4]ਕਰਦੇ ਹਨ (ਗੁਰੂ ਜੀ)। [5]ਤੁਹਾਨੂੰ (ਬਿਲਾਸ ਪੁਰ) ਸ਼ਹਿਰੋਂ ਕੱਢੇਗਾ। [6]ਮਾਰਨ ਤਕ ਨੌਬਤ ਪਹੁੰਚ ਗਈ। [7]ਰੋਕਣ ਦਾ ਇੰਦੇਬਸਤ (ਅ) ਦੰਡ। [8]ਜੇ ਰਣ ਵਿਚ ਹਾਰ ਨਹੀਂ ਦਿੰਦੇ (ਸ਼੍ਰੀ ਗੁਰੂ ਜੀ ਨੂੰ)।

*ਪਾ:–ਮਿਲਕੇ ਨਹਿ।

ਬੁਲਾਏ। ਮੰਡੀ ਨਗਰ ਸੁਕੇਤ ਕੇ ਸੈਨਾ ਜਸੁਵਾਲੇ[1]। ਨਿਕਟ ਕਟੋਚੀ ਕੋ ਲਿਖਸੋ'ਆਵਹੁ ਬਲਵਾਲੇ!'॥੧੧॥ਪੁਰੀ ਦੜੌਲਦ ਭੇਜਿ ਕੈ'ਪਹੁੰਚਹੁ ਰਣ ਕਾਜਾ'। ਹਰੀਚੰਦ ਕੋ ਬਹੁ ਲਿਖਸੋ'ਇਹ ਸਭਿ ਕੀ ਲਾਜਾ। ਗ੍ਰਾਮਨਿ ਛੋਰ[2] ਇਕੱਤ੍ਰ ਕਰਿ ਜੇਤਿਕ ਜਹਿੰ ਹੋਈ। ਪਹੁੰਚਹੁ ਤੁਰਤ ਸਮੀਪ ਮਮ ਹਿਤ ਕਾਰਜ ਜੋਈ'॥੧੨॥ਇਮ ਹਕਾਰਿ ਸਗਰੇਨਿ ਕੋ[3] ਗਨ ਸੈਨ ਬਟੋਰੀ। ਭਏ ਇਕੱਤ੍ਰ ਪਹਾਰੀਏ ਭਰਿ ਸ਼ਲਖੈਂ ਛੋਰੀ।ਇਤਕਾਗਦ ਆਨੰਦਪੁਰਿ ਪਹੁੰਚਸੋ ਜਬਿ ਆਈ। ਸੁਧਿ ਹਜ਼ੂਰ ਪਹੁੰਚੀ ਤਬਹਿ ਨ੍ਰਿਪ ਪੱਤ੍ਰਿ ਪਠਾਈ ॥ ੧੩ ॥ ਨਿਕਟ ਅਨਾਇ ਬਿਠਾਇ ਕਰਿ ਸਭਿ ਸਭਾ ਮਝਾਰਾ। ਸੁਨਸੋਂ ਹੈਕਾਰੀ ਕੋ ਸਕਲ ਜੋ ਲਿਖਸੋ ਕਰਾਰਾ[4]।'ਦਿਹੁ ਹਾਥੀ ਕੈਨਿਕਸੀਏ ਨਤੁ ਲਿਹੁ ਸੰਗ੍ਰਾਮਾ'। ਸੁਨਿ ਕਲਜ਼ੀਧਰ ਰਸ ਭਰੇ 'ਹਮਰੋ ਰਣ ਕਾਮਾ ॥੧੪ ॥ ਜਾਚਹਿੰ ਗੁਰ ਘਰ ਤੇ ਜਥਾ, ਪ੍ਰਾਪਤਿ ਹੁਇ ਸੋਈ। ਨਹਿੰ ਗਜ, ਨਿਕਸਨਿ ਨਹਿੰ ਬਨਹਿ,ਲਿਹੁ ਤੀਸਰ ਜੋਈ। ਨਹਿੰ ਕੁਛ ਹਮਰੇ ਬਿਲਮ ਹੈ ਇਕ ਧਰੈਂ ਉਡੀਕਾ। ਪੁਰਵਹਿੰ ਉਰ ਕੀ ਲਾਲਸਾ ਕਰਿਕੈ ਰਣ ਨੀਕਾ'॥ ੧੫॥ ਇਮ ਲਿਖਾਇ ਦੈ ਪੱਤਿਕਾ ਦੈ ਤੁਰਤ ਪਠਾਵਾ। ਨੰਦਚੰਦ ਕੇ ਸੰਗ ਕਹਿ ਰਣ ਬਨੋਂਤ ਬਨਾਵਾ। ਕਰੀ ਕਲਮ ਜਾਰੀ ਤਬਹਿ[5] ਗਨ ਰਖੇ ਸਿਪਾਹੀ। ਸੁਨਿ ਸੁਨਿ ਆਵਹਿੰ ਸੈਂਕਰੇ ਆਨੰਦਪੁਰਿ ਮਾਂਹੀ॥ ੧੬ ॥ ਰਖਤਿ ਜਾਤਿ, ਚਿਹਰੇ ਲਿਖਹਿੰ[6] ਕਹਿ ਦਰਬ ਛਿਮਾਂਹੀ ਪ੍ਰਿਥਕ ਪ੍ਰਿਥਕ ਗਨ ਜਥੈ ਕਰਿ ਲਖਿ ਜੰਗ ਉਮਾਹੀ। ਗੁਲਕਾਂ ਤਮਾਰ ਸਮੂਹ ਕਰਿ ਢਾਰਹਿੰ ਸੁਨਿਆਰੇ। ਬ੍ਰਿੰਦ ਬਰੂਦ ਬਨਾਵਹੀਂ ਅਰੁ ਆਯੁਧ ਸਾਰੇ ॥ ੧੭ ॥ ਘਰਹਿੰ ਤੀਰ ਬਹੁ ਜਾਤਿ ਕੇ ਗਨ ਆਇੰ[7] ਕਮਾਨਾ। ਸੋਲੇ, ਭਾਲੇ, ਸਾਂਗ ਖਰ, ਅਰੁ ਤੁਪਕ ਮਹਾਨਾ। ਮਾਰ ਥਕਾਰਾ ਸੂਰਮੇ ਕਹਿ ਊਚ ਸੁਨਾਵੈਂ। ਇਮ ਸਮਾਜ ਬਹੁ ਜੰਗ ਕੋ ਸਤਿਗੁਰੂ ਬਨਾਵੈਂ ॥ ੧੮ ॥ ਉਤ ਰਾਜੇ ਗਿਰਪਤਿ ਕਿਤਿਕ ਮਿਲਿ ਮਤਾ ਪਕਾਯੋ। ਗੁਰ ਤੇ ਕਾਗਦ ਜਬਿ ਗਯੋ ਸਭਿਹੂੰਨਿ ਸੁਨਾਯੋ। ਮਿਲਸੋ ਕ੍ਰਿਪਾਲ ਕਟੋਚੀਆ ਸਭਿ ਸਭਾ ਮਝਾਰਾ।ਕਰਨਿ ਜੰਗ ਅਰੁ ਮਿਟਿਨਿ ਕੋ ਤਿਨ ਮੰਤ੍ਰ

---

[1]ਜਸੋ ਵਾਲੀਏ ਰਾਜੇ ਨੂੰ। [2]ਪਿੰਡਾਂ ਤੋਂ ਹੁਕਮਨ ਯਾ ਵੰਗਾਰ ਕੇ ਮੰਗਾਈ ਮਨੁੱਖਾਂ ਦੀ ਭੀੜ। [3]ਸਾਰਿਆਂ ਨੂੰ। [4]ਕਰੜਾ ਲਿਖਿਆ ਸੀ। [5]ਹੁਕਮ ਜਾਰੀ ਹੋਇਆ ਭਾਵ ਫੌਜਾਂ ਭਰਤੀ ਕਰਨੀਆਂ ਆਰੰਭੀਆਂ। [6]ਹੁਲੀਆ ਲਿਖਣਾ ਜਿਸ ਤੋਂ ਪਛਾਣ ਹੋ ਸਕੇ। [7]ਆਈਆਂ (ਬਾਹਰੋਂ)।

ਉਚਾਰਾ[1] ॥ ੧੬ ॥ 'ਗੁਰੂ ਲਰਨਿ ਤੇ ਨਹਿੰ ਮਿਟਹਿ ਮੈਂ ਉਰ ਨਿਰਧਾਰਜੋ। ਬਿੱਪ੍ਰ ਕੇਸਰੀ ਚੰਦ ਕੋ ਬਿਨ ਡਰ ਜਿਨ ਮਾਰਜੋ। ਅਬਹਿ ਪੱਤ੍ਰਿਕਾ ਲਿਖਿ ਪਠੀ ਸਭਿ ਪਰਹਿ ਲਖਾਈ। ਮਿਲਹੁ ਬਿਚਾਰਹੁ ਆਪ ਮਹਿੰ ਜਿਮ ਬਿਜੈ ਲਰਾਈ[2] ॥ ੨੦ ॥ ਸੈਨ ਸਕੇਲੀ ਘਨੀ ਗੁਰ ਪੁਨ ਆਪਹਿ ਜੋਧਾ। ਰਚਹਿ ਮਹਿਤ ਘਮਸਾਨ ਕੋ ਠਾਨਹਿ ਮਨ ਕ੍ਰੋਧਾ। ਅਪਨੇ ਘਰ ਮਹਿੰ ਬਜਾਹ ਸੁਤ ਚਹੀਅਹਿ ਸ਼ੁਭ ਸ਼ਾਦੀ।ਸਨਮੁਖ ਆਯੁਧ ਹਤਨਿਕੋ ਕਬਿਤਮਾਗਹਿਬਾਦੀ[3] ॥ ੨੧ ॥ ਮ੍ਰਿਤਕ ਸਬੰਧੀ ਹੋਇ ਕੋ, ਬਡ ਸ਼ੋਕ ਉਪੈ ਹੈ। ਭਟ ਆਛੇ ਪਹੁੰਚੇ ਬਿਨਾ ਰਣ ਕਵਨ ਕਰੈ ਹੈ। ਪਠਹੁ ਛਰ ਜੋ ਲਰਨਿ ਕੋ ਤਥਿ[4] ਪਾਇ ਪਰਾਜੈ।ਸਰਜੋ ਕੌਨ ਕਾਰਜ ਲਖਹੁ ਲੇਂ ਸ਼ੱਤ੍ਰੂ ਸਮਾਜੈ[5]॥੨੨ ॥ਯਾਂ ਤੇ ਰਿਦੇ ਬਿਚਾਰੀਯੇ ਰਣ ਨਾਂਹਿਨ ਆਛੋ। ਜੋ ਲਰਿਬੋ ਕੋ ਚਹਿਤਿ ਹਹੁ ਸੁਤ ਬਜਾਹ ਨ ਬਾਂਛੋ।ਦੋਨਹੁੰ ਮੈਂ ਇਕ ਕੋ ਕਰਹੁ ਇਹ ਮਤਿ ਹੈ ਮੇਰਾ।ਸ਼ਾਦੀ ਮਹਿੰ ਕੁਛ ਸ਼ਾਮੀ ਹੁਇ ਇਮ ਨਹੀਂ ਅਛੇਰਾ[6] ॥ ੨੩ ॥ ਭੀਮਚੰਦ ਕੋ ਸਚਿਵ ਸੁਨਿ ਬੋਲਜੋ ਸਭਿ ਮਾਂਹੀ। 'ਗੁਰ ਸੋਂ ਨਾਹਕ ਬੈਰ ਰਚਿ ਸਾਰਜੋ ਕੁਛ ਨਾਂਹੀ।ਲਰਤਜੋਂ ਸੰਸੈ ਬਿਜੈ ਮਹਿੰ[7], ਨਿਸ਼ਚੈ ਕਿਸ ਨਾਂਹੀ। ਕੋ ਜਾਨੈ ਕੋ ਪਾਇ ਹੈ ਸਮਝਹੁ ਮਨ ਮਾਂਹੀ॥੨੪॥ ਉਤਸਵ ਦੀਰਘ ਬਜਾਹ ਕੋ ਨਹਿੰ ਕੀਜਹਿ ਮੰਦਾ[8]। ਪ੍ਰਥਮ ਕਰਹੁ[9] ਪੀਛੇ ਲਰਹੁ ਜੋ ਚਾਹਿ ਬਿਲੰਦਾ[10]। ਭੀਮਚੰਦ ਸੁਨਿ ਮੌਨ ਭਾ ਕੁਛ ਆਇ ਨ ਬਾਨੀ।–ਉਤ ਸਤਿਗੁਰ ਪਰਬਲ ਪਰਹਿ, ਇਤ ਬਜਾਹ ਪ੍ਰਹਾਨੀ[11]–॥ ੨੫ ॥ ਚਿੰਤਾ ਬਸਿ ਹੁਇ ਸਭਿ ਉਠੇ ਠਹਿਰਾਇ ਨ ਠੀਕਾ। ਜਥਿ ਗਮਨਜੋ ਰਣਵਾਸ ਮਹਿੰ ਕਰਿ ਕੈ ਮੁਖ ਫੀਕਾ। ਰਾਨੀ ਸਮੁਝਾਵਨਿ ਲਗੀ 'ਅਬਿ ਤਜਹੁ ਲਰਾਈ। ਪੂਰਬ ਸ਼ਾਦੀ ਪੁੱਤ੍ਰ ਕੀ ਦਿਹੁ ਬਿਘਨ ਮਿਟਾਈ॥੨੬॥ਤੁਮ ਸਯਾਨੇ ਮਤਿਵਾਨ ਹੋ ਤਜਿ ਦੇਹੁ ਬਖੇਰਾਂ। ਅਬਿ ਲਰਿਬੇ ਕੋ ਸਮੋ ਨਹਿੰ ਮਾਨਹੁ ਬਚ ਮੇਰਾ[12]।–ਇਤ ਬਰਜਤਿ ਸ਼ੁਭ ਮਤਿ ਜਿਨਹੁੰ

---

[1]ਜੰਗ ਕਰਨ ਤੇ ਜੰਗ ਤੋਂ ਹਟ ਰਹਿਣ ਦੀ ਸਲਾਹ ਕਹੀ (ਫੇਦੇ ਕੁਫੇਦੇ ਦੋਹਾਂ ਦੇ ਦੱਸਕੇ)। [2]ਜੰਗ ਫਤਹ ਹੋਵੇ। [3]ਲੜਨ ਵਾਲਾ (ਵੈਰੀ)। [4]ਜੇ ਗ਼ਮਾਂ ਦੀ (ਨਿਰੀ) ਛੇੜ ਲੜਨ ਲਈ ਭੇਜੋ ਤਾਂ..... । [5]ਸ਼ੱਤ੍ਰੂ ਸਾਰੇ ਸਮਾਜ ਨੂੰ ਲੈ ਲਏਗਾ। (ਅ)ਸ਼ੱਤ੍ਰੂ ਨੂੰ ਜੋ ਦਾ ਸਮਾਂ ਮਿਲ ਜਾਏਗਾ। [6]ਜੀਤ ਵਿਚ ਸੰਸਾ ਹੈ। [7]ਭਾਵ ਸ਼ਾਦੀ ਨੂੰ ਗਮੀ ਨਾ ਬਨਾਓ। [8]ਪਹਿਲਾਂ (ਵਿਆਹ) ਕਰੋ। [9]ਭਾਵ ਉਧਰ ਸਤਿਗੁਰੂ ਜ਼ੋਰਾਵਰ ਪੈਂਦਾ ਹੈ ਤੇ ਇਧਰ ਵਿਆਹ ਵਿਚ ਵਿਘਨ ਪੈਂਦਾ ਹੈ।

ਉਤ ਗੁਰ ਅਧਿਕਾਈ[1]–। ਭੀਮਚੰਦ ਗਿਨਤੀ ਗਿਨਤਿ ਨਿਸ਼ਚੈ ਨਹਿੰ ਪਾਈ॥੨੭॥ ਉਠਿ ਪ੍ਰਭਾਤਿ ਕੋ ਸੋਚ ਕਰਿ ਸਭਿ ਸਭਾ ਬੁਲਾਏ। ਜੋ ਠਾਕੁਰ ਗਿਰਪਤਿ[2] ਹੁਤੇ ਚਲਿਕੈ ਤਹਿੰ ਆਏ। ਕਰਜੋ ਢਿਕਰ ਕੋ ਜ਼ਿਕਰ[3] ਤਬਿ ਸੈਸੈ ਉਰ ਐਸੇ। 'ਲਰੈ ਬਿਨਾ ਬਨਿ ਹੀਨਤਾ[4] ਸਹਿ ਸਕੋਂ ਨ ਕੈਸੇ॥੨੮॥ ਦੇਸ਼ ਹਮਾਰੇ ਮਹਿੰ ਬਸੈ ਨਿਤ ਦੂਣ ਬਿਹਾਰੈ। ਮਨ ਭਾਵਤਿ ਕਰਿ ਜਾਤਿ ਹੈ ਗਨ ਕ੍ਰਿਖੀ ਬਿਗਾਰੈ। ਇਕ ਤੌ ਜਾਚੀ ਬਸਤੁ ਜੋ ਹਮ ਬਨਾਹ ਮਝਾਰੀ। ਪਰੇ ਕਾਮ ਸਭਿ ਲੋਤਿ ਹੈਂ[5] ਇਹ ਜਗ ਮਹਿੰ ਕਾਰੀ[6]॥੨੯॥ ਸੋ ਤੌ ਦੇਨੀ ਕਿਤ ਰਹੀ ਜੋ ਲੇਨਿ ਪਠਾਏ। ਤਿਨ ਕੋ ਕਰਿ ਅਪਮਾਨ ਬਹੁ ਪੁਰਿ ਤੇ ਨਿਕਸਾਏ। ਸੋ ਸੁਨਿ ਐਸੀ ਬਾਤ ਕੋ ਜਰਤੀ[7] ਬਹੁ ਛਾਤੀ*। ਚਿੰਤਾ ਸੋਂ ਦਿਨ ਗੁਜ਼ਰਤੋ ਨਹਿੰ ਨੀਂਦ ਸੁ ਰਾਤੀ*[8]॥੩੦॥ਚਤੁਰ ਕ੍ਰਿਪਾਲ ਕਟੋਚੀਆ ਬਡ ਬੈਰ ਬਧਾਵਾ[9]।–ਹਮ ਕੋ ਲੇ ਗੁਰ ਸੋਂ ਲਰਹਿ ਇਹ ਹਮ ਨਹਿੰ ਭਾਵਾ†–। ਚਹਤਿ ਹਟਾਵਨਿ ਕੋ ਰਿਦੇਕਹਿ ਸਭਾਮਝਾਰਾ[10]ਅਬਿ ਤੌ ਇਮਹੀ ਰਹਿਨਿ ਦਿਹੁ ਛੋਰਹੁ ਨਹਿੰ ਰਾਰਾ॥ ੩੧॥ ਰਚੀਅਹਿ ਉਤਸਵ ਬਨਾਹ ਕੋ ਪੁਰਵਹੁ ਸਭਿ ਕਾਜਾ। ਜਸੁ ਲਿਹੁ ਦੇ ਕਰਿ ਦਰਬ ਕੋ ਮਿਲਿ ਹੈਂ ਗਨ ਰਾਜਾ। ਤਹਾਂ ਮੰਤ੍ਰ ਗਿਨ ਸਭਿਨਿ ਸੋਂ ਕਰਿ ਲੇਹੁ ਸਹਾਈ।ਵਤੋ ਸ਼ਾਹ ਆਦਿਕ ਸਕਲ ਜਿਮ ਦੇਹਿੰ ਬਤਾਈ॥੩੨॥ਸਖਾ ਸੰਬੰਧੀ ਕਿਤਿਕ ਪ੍ਰਿਯ ਸਗਰੇ ਹਿਤਕਾਰੀ। ਪੁਨ ਜਿਮ ਚਾਹੈਂ ਤਿਮ ਕਰਹਿੰ ਹੁਇ ਦਲ ਬਲਭਾਰੀ'।ਸੁਨਿ ਕ੍ਰਿਪਾਲ ਕੇ ਮੰਤ੍ਰ[11] ਕੋ ਸਭਿਹੂੰਨਿ ਸਰਾਹਾ। 'ਰਾਜਨੀਤਿ ਕੀ ਰੀਤਿ ਇਹ ਮਾਨਹੁ ਮਨ ਮਾਹਾ' ॥੩੩॥ ਕਹੋ ਸਭਿਨਿ ਕੇ ਕੋਪ ਕੋ ਮਨ ਤੇ ਤਜਿ ਦੀਨਾ। ਭੀਮ ਚੰਦ ਮਾਨਜੋਂ ਕਹਜੋ ਉੱਦਮ ਨਹਿੰ ਕੀਨਾ। ਫਸਜੋ ਬਨਾਹ ਕੇ ਕਾਜ ਮਹਿੰ

---

[1](ਭੀਮਚੰਦ ਸੋਚਦਾ ਹੈ) ਕਿ ਇਧਰ ਤਾਂ ਸਿਆਣੇ (ਮੈਨੂੰ) ਵਰਜਦੇ ਹਨ ਤੇ ਉਧਰ ਗੁਰੂ ਜੀ ਦਾ ਜ਼ੋਰ ਵਧਦਾ ਹੈ। [2]ਰਾਜੇ ਪਹਾੜਾਂ ਦੇ ਮਾਲਕ। [3]ਚਿੰਤਾ ਦੀ ਗਲ। [4]ਹੀਣਤਾ ਬਣਦੀ ਹੈ। [5]ਲੋੜ ਪੈਣ ਤੇ ਸਾਰੇ ਲੈਂਦੇ ਹਨ। [6]ਇਹ ਜਗਤ ਵਿਚ (ਪ੍ਰਸਿੱਧ) ਕਾਰ ਹੈ। [7]ਸੜਦੀ (ਹੈ ਮੇਰੀ)। [8]ਚਤੁਰ ਕ੍ਰਿਪਾਲ ਕਟੋਚੀਏ ਨੇ (ਗੁਰੂ ਜੀ ਨਾਲ ਭੀਮਦੇਂਦ ਦਾ) ਬੜਾ ਵੈਰ ਵਧਾ ਦਿਤਾ ਤੇ ਫਿਰ ਚਿਤ ਵਿਚ ਕਹਿੰਦਾ ਹੈ ਕਿ)। [9]ਸਲਾਹ।

*ਇਹ ਦੋ ਤੁਕਾਂ ਬਾਜ਼ੇ ਲਿਖਤੀ ਨੁਸਖਿਆਂ ਵਿਚ ਨਹੀਂ ਹਨ ਤੇ ਅੰਕ ੩੦ ਦੇ ਦੋ ਹੀ ਚਰਨ ਦਿਤੇ ਹਨ। †ਕਟੋਚੀਏ ਦੀ ਚਲਾਕੀ ਦੇਖੋ ਜਦ ਆਪ ਜੰਗ ਵਿਚ ਫਸਦਾ ਹੈ ਤਾਂ ਜੰਗ ਰੋਕਦਾ ਹੈ। ਚਾਹੁੰਦਾ ਹੈ ਕਿ ਇਹ ਆਪੋ ਵਿਚ ਲੜਨ ਤੇ ਮੈਂ ਲਾਂਭੇ ਰਹਾਂ, ਇਸ ਕਰਕੇ ਫਤਹਿ ਸ਼ਾਹ ਦੇ ਗਲ ਲੜਾਈ ਮੜ੍ਹਨ ਦੀ ਅੱਗੇ ਵਿਉਂਤ ਦੱਸੇਗਾ।

ਬਹੁ ਮੇਲ ਬੁਲਾਏ।ਬ੍ਰਿੰਦ ਸੰਬੰਧੀ ਜਿਤ ਕਿਤਹੁੰ ਉਤਲਾਵਤਿ ਆਏ॥੩੪॥ ਜੋਤਿਕ ਗਿਰਪਤਿ ਤਹਿੰ ਹੁਤੇ ਨ੍ਰਿਪ ਕੋ ਹਿਤਕਾਰੀ। ਬਹੁਰ ਸਬੰਧੀ ਸਭਿ ਅਏ ਸੈਨਾ ਸੰਗ ਸਾਰੀ। ਗੁਰ ਸੋਂ ਧਾਰਿ ਬਿਰੋਧ ਕੋ ਦਿਢ ਮੂਰਖ ਮਾਨੀ। ਚਹਤਿ--ਲੇਉਂ ਪਲਟਾ ਪੁਨਹਿ ਕਰਿ ਚਮੂੰ ਮਹਾਨੀ--॥ ੩੫॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਭੀਮਚੰਦ' ਪ੍ਰਸੰਗ ਬਰਨਨੰ ਨਾਮ ਏਕ ਚਤ੍ਵਾਰਿੰਸਤੀ ਅੰਸੂ ॥੪੧॥

੪੨. [ਮਾਤਾ ਜੀ ਨੂੰ ਸਮਝਾਉਣਾ]।

ਦੋਹਰਾ॥ ਇਤਿ ਕਲਗ਼ੀਧਰ ਤਰੁਨ ਬਧ ਸੁੰਦਰ ਰੂਪ ਸੁਹਾਇ।ਜਬਿ ਤੇ ਪੰਮਾਂ ਕੇਸਰੀ ਮਾਰਿ ਦਿਯੋ ਨਿਕਸਾਇ ॥ ੧ ॥ ਨਿਸਾਨੀ ਛੰਦ ॥ਤਬਿ ਤੇ ਜੰਗ ਸਮਾਜ ਕੋ ਅਧਿਕਾਇ ਵਧਾਵਹਿੰ।ਤਮਾਰੀ ਸ਼ਸਤ੍ਰ ਤੁਰੰਗ ਕੀ ਨੀਕੇ ਕਰਿਵਾਵਹਿੰ। ਬਖਸ਼ਤਿ ਹੈਂ ਗਨ ਸੁਭਟ ਕੋ ਬਹੁ ਦੇ ਉਤਸਾਹਾ। ਛੁਟਹਿੰ ਤੁਫੰਗਨ ਕੀ ਸ਼ਲਖ ਬਡ ਨਾਦ ਉਠਾਹਾ ॥੨॥ਕਰਹਿੰ ਪ੍ਰਤੀਖਨ ਸ਼ੱਤ੍ਰ ਕੀ ਜਿਮ ਪਾਹੁਨ ਆਵੈਂ[1]। ਹਿਤ ਜ਼ਮਾਫਤ[2] ਤਮਾਰੀ ਕਰਤਿ ਜੋ ਚਹੈ ਮੰਗਾਵੈਂ[3]।ਤੇਗ਼ੇ ਘੋਵਨ, ਸਿਪਰ ਕੋ ਬਨਵਾਇ ਰਕੇਬੀ[4]। ਗੁਲਕਾਂ ਸ਼ੱਕਰਪਾਰੀਆਂ ਗਨ ਕਰਿਹੈਂ ਦੇਬੀ[5] ॥ ੩ ॥ ਕਰਛੀ ਬ੍ਰਿੰਦ ਉਦੂਕ ਧਰਿ ਪਰੁਸਹਿੰ[6] ਤਤਕਾਲਾ । ਚਤੁਰ ਰਸੋਈਏ ਸੂਰਮੇ ਧਰਿ ਸ਼ੀਘ੍ਰ ਬਿਸ਼ਾਲਾ[7]।ਬਨਹਿੰ ਜਲੇਬ ਸ਼ਿਤਾਬ ਗਨ ਖਰ ਖਪਰੇ ਭਾਲੈਂ[8]।ਤ੍ਰਿਪਤਿ ਕਰਹਿੰ ਬਹੁ ਰਿਪੁਨ ਕੋ ਹੁਇ ਰਹੈ ਉਤਾਲੈ॥੪॥ ਪੰਚ ਦਿਵਸ ਬੀਤੇ ਜਬਹਿ ਅਰਿ ਆਇ ਨ ਕੋਈ । ਸਤਿਗੁਰ ਚਢੇ ਅਖੇਰ ਕੋ ਸੰਗ ਸੈਨਾ ਹੋਈ । ਚਲੇ ਅਨੰਦਪੁਰਿ ਤੇ ਬਜਜੋ ਰਣਜੀਤ ਨਗਾਰਾ । ਜਹਾਂ ਗਿਰਨਿ ਕੀ ਕੰਦਰਾ ਸਮ ਦੂਨ ਉਦਾਰਾ॥੫॥ਤਿਤਕੋ ਗਮਨੇ ਪੰਥ ਮਹਿੰ ਰਜ ਗਗਨ ਚਢਾਈ[9]। ਉਠੇ ਨਾਦ ਗਨ ਤੁਪਕ ਕੇ ਜਨੁ ਮਚੇ ਲਰਾਈ। ਚੀਤੇ, ਕੂਕਰ,ਬਾਜ ਲੇ,ਬਹਿਰੀ, ਸੀਚਾਨੇ । ਕਾਨਨ ਮਹਿੰ ਬਿਚਰਤਿ ਪ੍ਰਭੂ ਮ੍ਰਿਗ ਕੇਤਿਕ ਹਾਨੇ ॥ ੬ ॥ ਗਜ ਬਾਜੀ ਜੋਧੇ ਚਢੇ ਪਿਖਿ ਕਰਹਿੰ ਅਖੇਰੇ । ਮਨ ਭਾਵਤਿ ਫਿਰਿ ਬਿਪਨ ਮਹਿੰ,ਸ਼ੱਤ੍ਰ ਨਹਿੰ ਨੇਰੇ[10]।ਬਹੁਰ ਅਨੰਦਪੁਰਿ ਕੋਹਟੇ ਧੌਂਸਾ ਧੁੰਕਾਰੇ । ਆਇ ਕੋਹੀਆ ਗੌਨ ਮਿਲੇ ਕਰਿ ਭੇਟਅਗਾਰੇ[11]॥੭॥ਤਿਸ

---

[1]ਜਿਵੇਂ ਪ੍ਰਾਹੁਣਿਆਂ ਨੇ ਆਉਣਾ ਹੁੰਦਾ ਹੈ। [2]ਪ੍ਰਾਹੁਨਚਾਰੀ। [3]ਜੋ ਲੋੜੀਦਾ ਹੈ ਮੰਗਾਉਂਦੇ ਹਨ। [4]ਢਾਲਾਂ ਦੁਪੀ ਰਕੇਬੀਆਂ ਬਣਵਾਉਂਦੇ ਹਨ। [5]ਦੇਣਾ ਕਰਨਗੇ। [6]ਪਰੋਸਣਗੇ। [7]ਬੜੀ ਛੇਤੀ ਧਾਰਕੇ (ਪੋਸਣਗੇ)। [8]ਤਿਖੇ ਬਾਨ ਤੇ ਨੇਜ਼ੇ। [9]ਧੂੜ ਅਕਾਸ਼ ਚੜ੍ਹ ਗਈ। [10]ਸ਼ੱਤਰੂ (ਪਹਾੜੀ) ਨੇੜੇ ਨਾ (ਦੇਖੇ)। [11]ਪਹਾੜੀਆਂ ਦੇ ਸਮੂਹ ਅੱਗੋਂ ਭੇਟਾ ਲੈਕੇ ਆ ਮਿਲੇ।

ਕੋ ਨਹਿੰ ਨੁਕਸਾਨ ਹੁਇ ਜੋ ਸਨਮੁਖ ਜਾਹੀਂ[1]। ਕ੍ਰਿਖੀ ਆਦਿ ਬਹੁ ਬਿਘਨ ਤਿਹੰ ਜੋ ਆਇ ਨ ਪਾਹੀਂ[2]।ਲਖਿ ਸੰਧਨਾ ਪਹੁੰਚੇ ਸਦਨ ਉਤਰੇ ਸੁਖ ਪਾਏ। ਜੋਧਾ ਨਿਜ ਨਿਜ ਮਿਸਲ ਮਹਿੰ[3] ਥਿਰ ਹੁਇ ਹਰਖਾਏ ॥੮॥ ਇਮ ਕੌਤਕ ਪਿਖਿ ਗੁਰੂ ਕੋ ਜੇ ਅਧਿਕ ਮਸੰਦਾ।ਤਪਤਿ ਰਿਦੇ ਨਹਿੰ ਸਹਿ ਸਕਹਿੰ ਉਤ-ਪਾਤ ਬਿਲੰਦਾ ।–ਬਸਤਿ ਹੁਤੇ ਸੁਖ ਸ਼ਾਂਤਿ ਸੋਂ ਕੋ ਜਾਨਹਿ ਨਾਂਹੀ । ਇਨਹੁੰ ਉਠਾਯਹੁ ਦੁੰਦ ਬਡ ਬਧ ਨਈ ਉਮਾਹੀ[4]–॥ ੯ ॥ ਕਬਿ ਸ਼੍ਰੀ ਗੁਜਰੀ ਨਿਕਟ ਕਹਿੰ ਕਹਿ ਕਹਿ ਸਮੁਝਾਵਹਿੰ। [5]ਕਸੋਂ ਨ ਬਿਚਾਰਹੁ ਮਾਤ ਜੀ।ਬਡ ਬੈਰ ਬਧਾਵਹਿੰ । ਸਾਹਿਬਜ਼ਾਦੇ ਕੀ ਉਮਰ ਅਬਿ ਅਹੈ ਨਵੀਨੀ। ਰਣ ਬਿਨ ਕਰਹਿੰ ਨ ਬਾਰਤਾ ਗਤਿ ਅਜਹੁੰ ਨ ਚੀਨੀ ॥ ੧੦ ॥ ਦੱਖ* ਬਡੇ ਸੰਗ੍ਰਾਮ ਮਹਿੰ ਨਹਿੰ ਨਯਨ ਨਿਹਾਰੇ। ਆਨ ਪਰਹਿ ਗਰ, ਲਖਹਿੰ ਤਬਿ ਹੁਇ ਨਾ ਉਪਚਾਰੇ। ਭੀਮਚੰਦ ਸੈਲਿੰਦ੍ਰ ਬਡ ਜਨ ਤਿਸ ਕੇ ਆਏ । ਘਨੋ ਕੀਨਿ ਅਪਮਾਨ ਕੋ ਹਤਿ ਵਹਿਰ ਕਢਾਏ॥੧੧॥ਇਕਠੇ ਹੁਇ ਰਾਜੇ ਚਢਹਿੰ ਬਡ ਪਰੈ ਲਰਾਈ । ਕੋ ਸਨਮੁਖ ਤਬਿ ਹੋਇ ਹੈ ਜਿਨ ਦਲ ਸਮੁਦਾਈ । ਮਾਰ ਬਕਾਰਾ ਨਿਤ ਕਰਹਿੰ–ਦਿੱਲੀ ਲੁਟ ਲੈਹੈਂ । ਲਵਪੁਰਿ ਠਾਣਾ ਪਾਇ ਕਰਿ ਮੁਲਤਾਨ ਮਲੈਹੈਂ[5] ॥੧੨॥ ਦੌਰ ਪਸ਼ੌਰਹਿੰ ਰੌਰ ਕਰਿ[6] ਸਭਿ ਲੌਂ ਪੰਜਾਬਾ । ਹਤਹਿੰ ਪਹਾਰੀ ਤੁਰਕ ਗਨ ਦੇਸ਼ਨਿ ਲੌਂ ਦਾਬਾ–।ਸਗਰੇ ਜਗ ਸ਼ੱਤ੍ਰੁਬਨਹਿ ਸੁਨਿ ਸੁਨਿ ਇਨ ਬੈਨਾ । ਬਸਿਬੋ ਮੁਸ਼ਕਲ ਹੋਇ ਜਬਿ ਕਿਤ ਘੌਲਹਿੰ ਐਨਾ[7] ?’ ॥ ੧੩ ॥ ਸ਼੍ਰੀ ਗੁਜਰੀ ਉੱਤਰ ਕਹੈ [8]ਮੈਂ ਬਹੁ ਕਹਿ ਹਾਰੀ । ਨਹੀਂ ਮਿਟਤਿ ਨਿਜ ਬਲ ਕਰਹਿੰ ਰਾਖਤਿ ਦਲ ਭਾਰੀ । ਰਿਦੇ ਡਰੌਂ ਰਿਸ ਤੇ ਕਛੂ ਕਿਮ ਨਹੀ ਬਖਾਨੈਂ[1]। ਮੁਖ ਤੇ ਨਿਕਸਹਿ ਤਥਾ ਹੁਇ ਸਗਰੇ ਇਮ ਜਾਨੈਂ[2]॥੧੪॥ਸੁਨਤਿ ਮਸੰਦਨ ਤੇ ਬਹੁਰ ਕਬਿ ਸੁਤ ਢਿਗ ਆਵੈ । ਮ੍ਰਿਦੁਲ ਦਿਲਾਸੇ ਕੇ ਸਹਿਤ ਸੁਤ ਕੋ ਸਮੁਝਾਵੈ । ‘ਸੁਨਹੁ ਪੁੱਤ੍ਰ ! ਬਡ ਰਣ ਕਰੇ ਤੁਮਰੇ ਜੁ ਪਿਤਾਮਾ । ਲਾਖਹੁੰ ਤੁਰਕ ਸੰਘਾਰ ਕਰਿ ਭੇਜੇ ਜਮਧਾਮਾ ॥੧੫॥

[1]ਜੋ ਚਲਾ ਜਾਵੇ ਸਾਹਮਣੇ ਗੁਰੂ ਜੀ ਦੇ ਭਾਵ ਜੋ ਆ ਮਿਲੇ।[2]ਜੋ ਪਾਸ ਨਹੀਂ ਆਉਂਦਾ । ਅਰਥਾਤ ਜੋ ਆਕੜਦਾ ਹੈ, ਭਾਵ ਇਹ ਹੈ ਕਿ ਘਾਹ ਪੱਠੇ ਰਸਦ ਆਦਿ ਮੁੱਲ ਲੈਕੇ ਦੇਣੋਂ ਨਾਂਹ ਕਰਦਾ ਹੈ। [3]ਆਪੋ ਆਪਣੇ ਜਥੇ ਵਿੱਚ। [4]ਉਮਰ ਨਵੀਂ ਦਾ ਉਤਸਾਹ ਹੈ । [5]ਮੱਲ ਲਵਾਂਗੇ। (ਅ) ਮਲ ਸੁੱਟਾਂਗੇ। [6]ਰੌਲ਼ ਕਰ ਦੇਣਾ ਹੈ। (ਅ) ਰੌਲਾ ਕਰਨਾ ਹੈ। [7](ਫਿਰ) ਕਿੱਥੇ ਪਾਵਾਂਗੇ ਘਰ । [8]ਕੁਛ (ਹੋਰ) ਨਾ ਕਹਿ ਦੇਣ । *ਪਾ:–ਦੁਖਤਿ ।

ਤਿਨ ਕੀ ਕ੍ਰਿਤ ਕੁਛ ਛਪੀ ਨਹਿਂ ਜਗ ਜਾਨਹਿਂ ਸਾਰਾ। ਤਊ ਲਖਹੁ ਇਕ ਸ਼ਾਹ ਸੋਂ ਬਡ ਜੰਗ ਅਖਾਰਾ[1]। ਅਪਰਨਿ ਸੋਂ ਮੇਲਾ ਰਹਜੋ ਗੁਰ ਕੇ ਅਨੁਸਾਰ। ਚਿਤ ਚਾਹਤਿ ਬਿਚਰਤਿ ਰਹੈ ਸਗਰੇ ਹਿਤਵਾਰੇ ॥ ੧੬ ॥ ਅਬਿ ਰਾਵਰ ਕੇ ਸਮੇ ਮਹਿਂ ਨੌਰੰਗ ਬਡ ਦੋਖੀ। ਸ਼ਾਹਜਹਾਂ ਸੁਨਿ ਜਸੁ ਹਟਤਿ[2] ਇਹ ਮਿਟਹਿ ਨ ਰੋਖੀ[3]। ਰਾਵਰ ਕੇ ਪਿਤ ਸੰਗ ਜਿਨ ਸਿਰ ਲੌ ਕਰਿ ਦ੍ਰੋਹਾ। ਗੁਰੂ ਪੀਰ ਦਰਵੇਸ਼ ਗਨ ਸਭਿ ਸੋਂ ਇਹ ਰੋਹਾ॥੧੭॥ਇਕ ਤੌ ਸ਼ੱਤ੍ਰੂ ਬਿਸਾਲ ਸੋਂ ਦੱਖਣ ਗਾ ਪਾਪੀ[4]। ਸਕਲਦੇਸ਼ ਅਨੁਸਾਰਿ ਜਿਸ ਸੈਤਨ ਸੰਤਾਪੈ। ਘਰ ਅਨੰਦਪੁਰਿ ਆਪਕੇ ਸੁੰਦਰ ਸਭਿ ਛੈਨੀ[5]। ਇਕ ਦਿਸ਼ਿ ਗਿਰ ਚਖ ਤੁੰਗ[6] ਜੁਤਿ ਇਤ ਸਲਿਤਾ ਨੈਨੀ[7] ॥ ੧੮ ॥ ਗਨ ਰਾਜੇ ਸੈਲਨਪਤੀ ਇਨ ਕੋ ਢਿਗ ਬਾਸਾ। ਬਹੁ ਬਨ ਕਰਨਿ ਅਖੇਰ ਕੋ ਨਿਤ ਕਰਹੁ ਬਿਲਾਸਾ। ਭੀਮਚੰਦ ਸੋਂ ਸ਼ੱਤ੍ਰੂਤਾ ਤੁਮਰੀ ਬਨਿਆਈ। ਸਗਰੇ ਰਾਜੇ ਸੈਲਪਤਿ ਜਿਸ ਕੇਰ ਸਹਾਈ ॥ ੧੯ ॥ ਪਰੈ ਜੰਗ ਹੁਇ ਏਕਠੇ ਸਭਿ ਹੀ ਚਢਿ ਆਵੈਂ। ਬਸਿਬੋ ਭੀ ਮੁਸ਼ਕਲ ਬਨੈ ਕਹੋਂ ਸਮਤਾ ਪਾਵੈਂ[8]। ਹਿਤਕਾਰੀ ਗੁਰ ਸਦਨ ਕੇ ਇੱਤਮਾਦਿ ਬਿਚਾਰੈਂ। ਚਿਤ ਚਿੰਤਾ ਬਸਿ ਨਿਤ ਰਹੈ ਤੁਮ ਢਿਗ ਨ ਉਚਾਰੈਂ[9] ॥੨੦॥ ਜਨਨੀ ਕੇ ਸੁਨਿ ਬੈਨ ਕੋ ਕਲਗ਼ੀਧਰ ਭਾਖਾ। ‘ਅਸ ਚਿੰਤਾ ਤੁਮ ਕਹੋਂ ਕਰੀ ਉਰ ਮਹਿਂ ਡਰ ਰਾਖਾ। ਖੜਗਕੇਤੁ ਕੋ ਆਸਰੋ ਇਕ ਰਿਦੇ ਹਮਾਰੇ। ਮਹਿਦ ਭਰੋਸਾ ਪ੍ਰਭੂ ਕੋ, ਨਰ ਕੌਨ ਬਿਚਾਰੇ ॥ ੨੧ ॥ ਤੁਰਕੇਸ਼ੁਰ ਕੀ ਦ੍ਰਿੜ੍ਹ ਜਰ੍ਹਾਂ ਹਮ ਦੇਹਿਂ ਉਖਾਰੀ*। ਗੁਰ ਸਿਖ ਛੀਨਹਿਂ ਧਰਾ ਕੋ ਹੈ ਦਲ ਬਲ ਭਾਰੀ। ਭੀਮਚੰਦ ਮਾਨੀ ਮਹਿਦ ਨਿਜ ਤੇਜ ਜਨਾਵੈ। ਲਿਯੋ ਚਹਤਿ ਛਲ ਕਰਿ ਦੁਰਦ ਹਮ ਕੋ ਡਰਪਾਵੈ ॥ ੨੨ ॥ ਕਰੋਂ ਜੰਗ ਤਿਸ ਸੰਗ ਅਸ ਪਿਖਿ ਜਾਇ ਪਲਾਈ। ਨਤੁ ਰਾਖੋਂ ਰਣ ਖੇਤ ਮਹਿਂ ਜਮ ਧਾਮ ਪਠਾਈ। ਹਮ ਛੱਤ੍ਰੀ ਡਰ ਨਹਿਂ ਕਰਹਿਂ, ਜੋ ਗਰਬ ਜਨਾਵੈ[10]। ਸਨਮੁਖ ਲੋਹਾ ਅਸ ਕਰਹਿਂ ਫਿਰ ਮੁਖ ਨ ਦਿਖਾਵੈ॥੨੩॥ਬੋਰੇ ਅਰੁ ਬਹੁਤੇਨਿ ਕੋ ਇਕ ਪੁਰਖ ਅਕਾਲੀ।

[1](ਕੇਵਲ) ਇਕ ਸ਼ਾਹ ਜਹਾਨ ਨਾਲ ਹੀ ਜੰਗ ਅਖਾੜਾ ਸੀ। [2](ਗੁਰੂ ਜੀ ਦਾ) ਜਸ ਸੁਣਕੇ ਟਲ ਜਾਂਦਾ ਸੀ। [3](ਤੇ) ਇਹ (ਨੁਰੰਗਾ ਕ੍ਰੋਧੀ ਨਹੀਂ ਟਲੇਗਾ। [4]ਇਕ ਤਾਂ ਉਹ (ਨੁਰੰਗਾ) ਭਾਰਾ ਵੈਰੀ ਹੈ ਜੋ ਪਾਪੀ (ਹੁਣ) ਦੱਖਣ ਗਿਆ ਹੋਇਆ ਹੈ। [5]ਪ੍ਰਿਥਵੀ। [6]ਨੈਣਾ ਦਾ ਟਿੱਲਾ ਭਾਵ ਨੈਣਾ ਦੇਵੀ ਵਾਲੀ ਪਹਾੜੀ। [7]ਸੁੰਦਰ। [8]ਬਰਾਬਰੀ ਕਿਵੇਂ ਹੋਵੇਗੀ। [9]ਜੋ ਹੰਕਾਰ ਜਣਾਉਂਦਾ ਹੈ। [10]ਭਾਵ ਸ਼ਸਤ੍ਰ ਐਸੇ ਚਲਾਵਾਂਗੇ। *ਇਸ ਤੋਂ ਸਪਸ਼ਟ ਹੈ ਕਿ ਰਾਜਿਆਂ ਦੀ ਛੇੜਛਾੜ ਨੂੰ ਆਪ ਤੁਰਕਾਂ ਵੱਲੋਂ ਸਮਝ ਰਹੇ ਹਨ।

ਜਿਸ ਕੀ ਆਇਸੁਪਾਇ ਹਮ ਧਰਿ[1] ਜਨਮ ਦਿਖਾਲੈ।ਦੈਹੌਂ ਦੁਸ਼ਟਨਿ ਦੰਡ ਕੋ ਜੋ ਅਹੈਂ ਕੁਚਾਲੀ। ਸਿਖ ਅਪਨੇ ਰਾਜਾ ਕਰੌਂ ਛਿਤ ਛੀਨਿ ਬਿਸਾਲੀ[2]॥ ੨੪ ॥ ਇੱਤਮਾਦਿਕ ਹੁਇ ਬਾਰਤਾ ਬਰਨੈਂ ਬਹੁ ਬਾਰੀ। ਕਾਤੁਰ ਜੰਗ ਮਿਟਾਵਤੇ ਉਰ ਮਹਿੰ ਡਰ ਧਾਰੀ। ਚਾਹਤਿ ਜੋਧਾ ਜੁੱਧ ਕੋ[3]–ਹਮ ਹਤਹਿੰ ਪਹਾਰੀ–।ਮੂਰਖ ਮਹਿੰਮਾ ਗੁਰੂ ਕੀ ਨਹਿੰ ਸਕਹਿੰ ਬਿਚਾਰੀ॥੨੫॥ਬਹੁਦੇਸ਼ਨ ਤੇ ਸੰਗਤਾਂ ਆਵਹਿੰ ਨਰ ਨਾਰੀ। ਤਿਨ ਮਹਿੰ ਜੇ ਥਰ ਬੀਰ ਹੈਂ ਰਣ ਬਿਧਿ ਅਨੁਸਾਰੀ[4]। ਰਹੈਂ ਨਿਕਟ ਸਤਿਗੁਰੂ ਕੇ ਨਹਿੰ ਸਦਨ ਪਯਾਨੈਂ[5]।–ਪਰਜੋ ਕਾਜ ਅਬਿ ਲਰਨਿ ਕੋ ਹਮ ਸ਼ੱਤ੍ਰੁਨਿ ਹਾਨੈਂ–॥੨੬॥ ਇਮ ਉਤਸਾਹੀ ਸਿੱਖ ਜੇ ਬਾਸੈਂ ਗੁਰ ਪਾਸੇ। ਨੰਦ ਚੰਦ ਸੁੱਧਿ ਸਕਿਨਿ ਕੀ ਦੇ ਬਾਸੁ ਰੁ ਗ੍ਰਾਸੈ[6]।ਉਤ ਨਿਜ ਪੁਰਿ ਅਰੁ ਦੇਸ਼ ਮਹਿੰ ਡਰ ਧਰਿ ਗਿਰਰਾਈ। ਪਠਹਿ ਸੁਭਟ ਸਭਿ ਦਿਸ਼ਨਿ ਮਹਿੰ ਰਾਖਹਿੰ ਤਕਰਾਈ ॥੨੭॥ ਸੰਝ ਸਕਾਰੇ ਸੁਧਿ ਸਕਲ ਸੁਨਿ ਕੈ ਗੁਰ ਕੇਰੀ। ਰਹੈ ਬਿਚਾਰਤਿ ਅਨਿਕ ਬਿਧਿ–ਰਣ ਹੁਇ ਕਿਸ ਬੇਰੀ–। ਬਸੋਂਤ ਬਸਾਹ ਕੇ ਬਿਬਿਧਿ ਬਿਧਿ ਬਹੁ ਕਰਿ ਬਨਿਵਾਵੈ।ਆਇ ਮੇਲ ਤਿਨ ਸ਼ਸਤ੍ਰ ਜੁਤਿ ਕਹਿ ਕਹਿ ਬੁਲਵਾਵੈ ॥੨੮॥ ਚਮੂੰ ਬਟੋਰਨ ਬਹੁ ਕਰੀ ਜਿਤ ਕਿਤ ਤੇ ਆਈ।ਸੁਨਿ ਗੁਰ ਸਰ ਕੀ ਸ਼ਾਹਦੀ[7] ਕਬਿ ਕਬਿ ਡਰ ਪਾਈ।[7]– ਤੀਖਨ ਭੀਮ ਤਤਾਰਚੇ[8] ਕੋਸਨਿ ਲਗਿ ਮਾਰੈਂ। ਗਰਕ ਹੋਇੰ ਪਰ ਲਗਿ ਸਰਖ[9],ਬਹੁ ਸ਼ੀਘ੍ਰ ਪ੍ਰਹਾਰੈਂ–॥੨੯॥ਕਬਹਿ ਕੋਪ ਕੋ ਕਰਤਿਉਰ–ਰਹਿੰਦੇਸ਼ ਹਮਾਰੇ[10]। ਜਾਚੀ ਵਸਤੁ ਭਿ ਨਾ ਦਈ ਜਨ[11] ਵਹਿਰ ਨਿਕਾਰੇ–। ਇਤ ਕਲਜ਼ੀਧਰ ਕਹਤਿ ਹੈਂ 'ਰਣ ਰੰਗ ਨਿਹਾਰੈਂ'। ਸੰਗੋ ਆਦਿਕ ਪੰਚ ਬੀਰ ਸਿਖ* ਅਪਰ ਉਦਾਰੈ॥੩੦॥ਦੇ ਉਤਸਾਹ ਬਧਾਵਤੇ ਸੁਨਿ ਸਕਲ ਅਨੰਦੇ। 'ਮਹਾਰਾਜ ! ਅਬਿ ਦੇਖੀਐ ਜਬਿ ਜੰਗ ਬਿਲੰਦੇ। ਕਾਤੁਰ ਕੂਰੋ ਕੋਹੀਆ[12] ਕਪਟੀ ਰੁ ਕੁਚਾਲੀ।ਕਹਾਂਬਾਪੁਰੋਮਾਰਿਬੋ[13]ਲੁਟਲੇਹਿੰ ਉਤਾਲੀ'॥੩੧॥ਇਮ ਦੋਨਹੁੰ ਦਿਸ਼ਿ ਸ਼ੱਤ੍ਰੁਤਾ ਦ੍ਰਿੜ੍ਹ ਹੋਤਿ ਹਮੇਸ਼ੂ। ਮਿਟਨਿ ਹੇਤੁ ਇਕ ਬਨਾਹੁ ਭਾ

---

[1]ਧਰਤੀ ਤੇ। [2]ਜੋਧੇ ਜੁੱਧ ਨੂੰ ਚਾਹੁੰਦੇ (ਜੀ ਵਿਚ ਇਹ ਆਖਦੇ ਹਨ) ਕਿ''''''। [3]ਰਣ ਦੀ ਬਿਧੀ ਦੇ ਅਨੁਸਾਰ (ਕੱਦ ਆਦਿ ਵਿਚ ਪੂਰੇ)। [4](ਇਹ ਸੋਚਕੇ ਕਿ:–, । [5]ਟਿਕਾਣਾਂ ਤੇ ਭੋਜਨ। [6]ਗੁਰੂ ਜੀ ਦੇ ਬਾਣਾਂ ਦੀ ਮਸ਼ਹੂਰੀ। [7]ਇਹ ਵਡਜਾਈ ਸੁਣਦੇ ਹਨ ਕਿ। [8]ਬਾਣ। [9]ਸਾਰੇ (ਤੀਰ) ਪਰਾਂ ਤਕ ਗਰਕ ਹੋ ਜਾਂਦੇ ਹਨ (ਨਿਸ਼ਾਨੇ ਵਿਚ)। [10]ਕਦੇ (ਭੀਮਚੰਦ) ਕ੍ਰੋਧ ਧਾਰ ਲੈਂਦਾ ਹੈ (ਤੇ ਕਹਿੰਦਾ ਹੈ ਕਿ–) ਸਾਡੇ ਦੇਸ਼ ਵਿਚ ਰਹਿੰਦੇ ਹਨ। [11](ਮੇਰੇ) ਆਦਮੀ। [12]ਪਹਾੜੀਆ। [13]ਵਿਚਾਰਾ (ਸਾਨੂੰ) ਕੀ ਮਾਰੇਗਾ (ਅਸੀਂ)''''''''। *ਪਾ:–ਪੰਚ ਸਿੱਖ ਅਰੁ।

ਨਤੁ ਲਰਤਿ ਵਿਸ਼ੇਸ਼ੂ। ਇਤ ਉਤ ਕਰਿ ਤਮਾਰੀ ਰਹੇ ਸਭਿ ਜੰਗ ਸਮਾਜਾ। ਸੁਭਟ ਸ਼ਸਤ੍ਰ ਉਤਸਾਹ ਮਹਿੰ ਬਹੁ ਬਾਜਹਿੰ ਬਾਜਾ[1] ॥ ੩੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਿਥਮ ਰੁਤੇ 'ਮਾਤਾ ਬਾਕ' ਪ੍ਰਸੰਗ ਬਰਨਨੰ ਨਾਮ ਦੋਇ ਚਤਵਾਰਿੰਸਤੀ ਅੰਸੂ ॥ ੪੨ ॥

੪੩. [ਨਾਹਣ ਦੇ ਰਾਜੇ ਦਾ ਵਜ਼ੀਰ ਆਇਆ]।

ਦੋਹਰਾ ॥ ਸਗਰੋ ਸੈਲਪਤੀਨ ਮਹਿੰ ਬਿਦਤਜੋ ਸਕਲ ਬ੍ਰਿਤੰਤ। 'ਭੀਮਚੰਦ ਅਰੁ ਗੁਰੂ ਕੋ ਬਧਜੋ ਬਿਰੋਧ ਅਤਿਅੰਤ ॥੧॥ ਹਾਕਲ ਛੰਦ ॥ ਇਕ ਨਾਹਨ ਨਗਰ ਬਿਰਾਜਾ*। ਗਿਰ ਊਪਰ ਸੁੰਦਰ ਸਾਜਾ। ਦ੍ਰੁਤਿ ਅਦਭੁਤ ਜਿਸਕੀ ਸੋਹੈ। ਥਲ ਤੁੰਗ ਮਹਿਤ ਪਰ ਜੋ ਹੈ[2] ॥ ੨ ॥ ਤਹਿੰ ਰਾਜਾ ਰਾਜ ਕਰੰਤਾ। ਰਜਧਾਨੀ ਠਾਨਿ ਬਸੰਤਾ। ਪਰਕਾਸ਼ ਮੇਦਨੀ ਨਾਮੂ। ਤਿਨ ਸੁਨਜੋ 'ਗੁਰੂ ਅਭਿਰਾਮੂ॥੩॥ਪੁਰਿ ਅਨੰਦ ਮਝਾਰ ਬਸੰਤੇ। ਸਿਖ ਸੰਗਤਿ ਆਇ ਨਿਵੰਤੇ। ਬਹੁ ਕਰਹਿੰ ਸ਼ਸਤ੍ਰ ਅੱਭਯਾਸਾ। ਦਲ ਰਾਖਜੋ ਦੀਰਘ ਪਾਸਾ॥੪॥ਬਡ ਜੰਗ ਕਰਨਿ ਕੋ ਜੋਧਾ। ਨਹਿੰ ਗਿਨਹਿ ਅਪਰ,ਜਬਿ ਕ੍ਰੋਧਾ। ਬਹੁ ਕਰਾਮਾਤ ਮਹਿੰ ਪੂਰਾ। ਸਰ[3] ਪਹੁੰਚਹਿ ਦੀਰਘ ਦੂਰਾ' ॥੫॥ ਸੁਨਿ ਰਾਜਾ ਉਰ ਹਰਖਾਯੋ। ਹਿਤ ਦਰਸ਼ਨ ਉਰ ਬਿਰਮਾਯੋ।-ਗੁਰ ਸੰਗ ਜਿ ਹੋਵਹਿ ਮੇਲਾ। ਸਭਿ ਕਾਰਜ ਬਨਹਿ ਸੁਹੇਲਾ†--॥੬॥ਨਿਜਮੰਤ੍ਰਿਨ ਸੰਗ ਬਿਚਾਰਾ।'ਗੁਰ ਪੂਰਨ ਹਰਿ ਅਵਤਾਰਾ। ਹੁਇ ਥਿਰੁ ਸ਼੍ਰੀ ਨਾਨਕ ਗਾਦੀ। ਪੁਰਿ ਆਨੰਦ ਕੀਨਿ ਅਬਾਦੀ॥੭॥ਤਿੰਹ ਨਿਕਟ ਨ੍ਰਿਪਤਿ ਕਹਿਲੂਰੀ।ਨਹਿੰ ਜਾਨੀਮਹਿਮਾ ਰੂਰੀ। ਵਧਿ ਗਯੋ ਵਿਰੋਧ ਵਧੇਰਾ। ਹੁਇ ਜੰਗ ਅਪਾਰ ਕਿਸ ਬੇਰਾ॥੮॥ ਤਿਨ ਸੰਗ

[1]ਵਾਜੇ ਵਜਦੇ ਹਨ। [2]ਬਹੁਤ ਉੱਚੇ ਥਾਂ ਪਰ ਜੋ ਹੈ। [3](ਉਹਨਾਂ ਦਾ ਚਲਾਇਆ) ਤੀਰ।

*ਨਾਹਨ ਸਿਰਮੌਰ ਤੋ ਡੇਹਰਾਦੂਨ ਨੂੰ ਜਮਨਾ ਨਖੇੜਦੀ ਹੈ। ਉਰਾਰ ਸਿਰਮੌਰ (ਨਾਹਨ) ਦੀ ਦੂਨ ਹੈ ਤੇ ਪਾਰ ਡੇਹਰਾਦੂਨ ਹੈ। †ਇਸ ਦਾ ਭਾਵ ਇਹ ਹੈ ਕਿ ਨਾਹਨ ਦੇ ਰਾਜੇ ਦਾ ਗੜ੍ਹਵਾਲੀਏ ਰਾਜੇ ਨਾਲ ਵੈਰ ਸੀ, ਗੜ੍ਹਵਾਲੀਏ ਇਲਾਕੇ ਵਿਚ ਰਾਮਰਾਇ ਜੀ ਵਸਦੇ ਸਨ, ਜਿਨ੍ਹਾਂ ਦਾ ਦੇਹੁਰਾ ਹੁਣ ਤਕ ਓਥੇ ਹੈ। "ਡੇਹਰਾਦੂਨ ਰਾਮਰਾਇ" ਤੋਂ ਹੀ ਡੇਹਰਾਦੂਨ ਨਾਮ ਰਹਿ ਗਿਆ ਹੈ। ਗੜ੍ਹਵਾਲੀਏ ਨੂੰ ਰਾਮਰਾਇ ਜੀ ਦੀ ਮਦਦ ਸੀ, ਤੇ ਰਾਮਰਾਇ ਦੀ ਸ਼ਾਹੀ ਦਰਬਾਰ ਵਿਚ ਰਸਾਈ ਹੋਣ ਕਰਕੇ ਲੋਕੀਂ ਡਰਦੇ ਸਨ, ਦੂਜੇ ਕਰਾਮਾਤੀ ਸਮਝਦੇ ਸਨ। ਇਸ ਲਈ ਨਾਹਨ ਦਾ ਰਾਜਾ ਕੁਛ ਖੁਹਾ ਬੈਠਾ ਸੀ ਤੇ ਹਰ ਵੇਲੇ ਡਰਦਾ ਸੀ ਕਿ ਕਿਸੇ ਵੇਲੇ ਸਾਰਾ ਰਾਜ ਹੀ ਨਾ ਖੁਹਾ ਬੈਠਾਂ। ਉਸ ਨੇ ਸਤਿਗੁਰੂ ਜੀ ਦੀ ਆਤਮ ਸ਼ਕਤੀ ਤੇ ਬੀਰ ਸ਼ਕਤੀ ਦਾ ਲਾਭ ਉਠਾਉਣ ਲਈ ਆਪਣੇ ਇਲਾਕੇ ਵਿਚ ਸੱਦ ਘੱਲਣਾ ਮੁਨਾਸਬ ਜਾਤਾ, ਇਹ ਗੱਲ ਕਵੀ ਜੀ ਨੇ ਅੱਗੇ ਚੱਲਕੇ ਇਸੇ ਰੁਤ ਦੇ ਅੰਸੂ ੪੬ ਅੰਕ ੧੬. ੧੭ ਵਿਚ ਵਰਣਨ ਕੀਤੀ ਹੈ ਤੇ ਰਾਜਾ ਨੂੰ ਸ਼ਰਧਾਲੂ ਦੱਸਿਆ ਹੈ। ਦੇਖੋ ਅੰਕ ੨੭, ੨੮ ਇਸੇ ਅੰਸੂ ਦਾ।

ਬੇਨਤੀ ਲਿਖੀਏ।–ਪ੍ਰਭੂ ਦੇਸ਼ ਆਨਿ ਇਹ ਪਿਖੀਏ। ਬਡ ਸ਼ਾਰਮੌਰ ਕੋ ਸੈਲੰ[1]। ਫਿਰਿ ਕੀਜਹਿ ਸਭਿ ਥਲ ਸੈਲੰ॥੯॥ਸ਼ੁਭ ਜਮਨਾ ਨਿਰਮਲ ਨੀਰੰ। ਨਿਤ ਚਲਹਿ ਬੇਗ ਤੇ ਸੀਰੰ[2]।ਬਨ ਪੂਰਨ ਮ੍ਰਿਗਨਿ ਮਹਾਨਾ। ਨਿਤ ਕਰਹੁ ਅਖੇਰ ਜਿ ਨਾਨਾ[3] ॥ ੧੦ ॥ ਅਸ ਮਸਲਤ ਕਰਿ ਬਹੁ ਭਾਂਤੀ। ਪੁਨ ਕੀਨਿ ਲਿਖਾਵਨਿ ਪਾਤੀ।ਨਰਤਮਾਰ ਕਰਨੋ ਪਰਧਾਨਾ।ਸਭਿ ਆਸ਼ੈਜਾਨਿ ਪਯਾਨਾ ॥ ੧੧ ॥ ਕਰਿ ਮਜ਼ਲ ਬਿਸਾਲ ਉਤਾਲਾ। ਸਭਿ ਉਲੰਘਨੋ ਮਾਰਗ ਜਾਲਾ। ਪੁਨ ਪਹੁੰਚਨੋ ਆਨੰਦ ਪੁਰਿ ਮੈਂ। ਪਿਖਿ ਰਵਣਕ ਆਨੰਦ ਪੁਰਿ ਮੈਂ[4] ॥ ੧੨ ॥ ਕਰਿ ਡੇਰਾ ਸੁਧ ਪਹੁੰਚਾਈ। ਸੁਨਿ ਨੰਦ ਚੰਦ ਅਗੁਵਾਈ। ਸਭਿ ਕਲਗ਼ੀਧਰ ਸੋਂ ਭਾਖੀ। ਨ੍ਰਿਪ ਨਾਹਨ ਕੋ ਅਭਿਲਾਖੀ ॥੧੩॥ ਤਿਨ ਪਠਨੋ ਵਕੀਲ ਸੁ ਆਯੋ[5]।ਤਬਿ ਸ਼੍ਰੀ ਮੁਖ ਬਚ ਫੁਰਮਾਯੋ।ਚਹਿ ਅਪਨੋ ਬਾਕ ਸੁਨਾਯੋ। 'ਗਨ ਰਸਤ ਦੇਹੁ ਪਹੁੰਚਾਯੋ॥੧੪॥ਸਭਿ ਸਭਾ ਲਗਹਿ ਜਬਿ ਕਾਲੀ[6]। ਤਬਿ ਨਿਕਟਆਨਿ ਦਰਹਾਲੀ[7]।ਸੁਨਿ ਆਇਸੁ ਗੁਰੂ ਦਿਵਾਨੰ। ਪਹੁੰਚਾਇ ਖਾਨ ਗਨ ਪਾਨੰ ॥ ੧੫ ॥ ਸਭਿ ਬਿਧਿ ਕੀ ਸੁਧਿ ਤਿਹ ਲੀਨੀ। ਪੁਨ ਰਾਤਿ ਬਿਤਾਵਨਿ ਕੀਨੀ। ਨਰ ਸਗਰੇ ਸੌਚ ਸ਼ਨਾਨੇ।ਮੁਖ ਗੁਰ ਗੁਰ ਜਾਪ ਬਖਾਨੇ ॥ ੧੬ ॥ ਬਡ ਸ਼ਬਦ ਸ਼ਬਦ ਕੋ ਗਾਵੈਂ[8]। ਗਨ ਬਾਦਿਤ ਸੰਗ ਬਜਾਵੈਂ। ਧੁਨਿ ਨੌਬਤਿ ਜਨ ਘਨ ਗਾਜਾ। ਰਣਜੀਤ ਨਗਾਰਾ ਬਾਜਾ ॥ ੧੭ ॥ ਪੁਨ ਭੱਟ ਨਕੀਬ ਪੁਕਾਰੇ। ਗੁਰ ਕੀਰਤਿ ਊਚ ਉਚਾਰੇ। ਬਹੁ ਬਜਹਿ ਘਰਾਵਲ ਨਾਦੰ[9]। ਨਰ ਉਠੇ ਜਾਗ ਅਹਿਲਾਦੰ॥੧੮॥ਦਿਨ ਘਰੀ ਚਾਰ ਜਬਿ ਆਯੋ। ਸ਼੍ਰੀ ਮੁਖ ਤੇ ਹੁਕਮ ਸੁਨਾਯੋ।'ਸ਼ੁਭਾ ਸਭਾ ਥਾਨ ਸੁਧਵਾਰੋ।ਰਚਿ ਸੁੰਦਰ ਫਰਸ਼ ਉਦਾਰੋ ॥ ੧੯ ॥ ਸਭਿਹਿਨਿ ਕੋ ਸੁਧਿ ਕਰਿ ਦੀਜੈ । ਪਤਿ ਨਾਹਣ ਦੂਤ ਬੁਲੀਜੈ'।ਸੁਨਿ ਨੰਦਚੰਦ ਤਤਕਾਲਾ।ਸਭਿ ਕਾਰਜ ਕੀਨਿ ਉਤਾਲਾ ॥੨੦॥ ਤਬਿ ਕਲਗ਼ੀਧਰ ਚਲਿ ਆਏ।ਸਿੰਘਾਸਨ ਬੈਠਿ ਸੁਹਾਏ।ਬਰ ਚਾਮੁਰ ਦੰਡ ਜਰਾਊ। ਗਨ ਹੀਰੇ ਦੁਤਿ ਦਮਕਾਊ ॥ ੨੧ ॥ ਸਿਰ ਫੁਰਤਿ ਫਿਰਤਿ ਬਹੁ ਬਾਰੀ। ਜਨੁ ਲੋਤਿ ਮਰਾਲ ਉਡਾਰੀ।ਤਨ ਬਸਤ੍ਰ ਸ਼ਸਤ੍ਰ ਜੁਤ ਸਾਜਾ। ਬਹੁ ਸ਼ੁਭਤਿ ਗ਼ਰੀਬ ਨਿਵਾਜਾ ॥੨੨॥ ਗਨ ਬਿਰੇ ਮਸੰਦ ਬਿਲੰਦੰ।ਧਰਿ ਆਯੁਧ

---

[1]ਸ਼ਾਰਮੌਰ ਸਾਰੀ ਦੂਨ ਦਾ ਨਾਮ ਹੈ ਜਿਸ ਦੀ ਰਾਜਧਾਨੀ ਨਾਹਨ ਹੈ। [2]ਠੰਢਾ (ਤੇ ਨਿਰਮਲ ਨੀਰ)। [3]ਪੂਰਨ ਆਨੰਦ ਮਈ ਰੌਣਕ ਦੇਖੀ। [4]ਕੱਲ ਨੂੰ। [5]ਛੇਤੀ ਲੈ ਆਉਣਾ। [6]ਬੜੀ ਧੁਨੀ ਨਾਲ ਸ਼ਬਦਾਂ ਨੂੰ ਗਾਉਂਦੇ ਹਨ। [7]ਘੜਿਆਲ ਦਾ ਸ਼ਬਦ।

ਜੋਧਾ ਬਿੰਦੇ। ਨ੍ਰਿਪ ਨਾਹਨ ਦੂਤ ਹਕਾਰਾ। ਚਲਿ ਆਯੋ ਸਭਾ ਮਝਾਰਾ।' ੨੩॥ਕਰਿ ਬੰਦਨ ਬਾਰੰਬਾਰੀ।ਲੈ ਆਇਸੁ ਬੈਠਿ ਉਚਾਰੀ। 'ਕਰ ਜੋਰੇ ਨੰਮ੍ਰਿ ਨਰਿੰਦਾ। ਕਿਯ ਬੰਦਨ ਪਦ ਅਰਬਿੰਦਾ ॥ ੨੪ ॥ ਸੁਨਿ ਰਾਵਰ ਕੋ ਜਸੁ ਭਾਰੀ। ਉਰ ਦੀਰਘ ਆਨੰਦ ਧਾਰੀ। ਜਿਹ ਲਗੀ ਦਰਸ ਕੀ ਪ੍ਯਾਸਾ। ਮੁਹਿ ਭੇਜਯੋ ਰਾਵਰਿ ਪਾਸਾ' ॥ ੨੫ ॥ ਇਮ ਕਹਿ ਆਗੇ ਧਰਿ ਪਾਤੀ। 'ਪ੍ਰਭੁ ਸੁਨਹੁ ਲਿਖੀ ਜਿਸ ਭਾਂਤੀ'। ਸੁਨਿ ਸਤਿਗੁਰ ਨੇ ਪਠਵਾਈ। ਸਭਿ ਸਭਾ ਸੁਨਤਿ ਚਿਤ ਚਾਈ ॥ ੨੬॥ 'ਮੁਹਿ ਜਾਨਹੁ ਆਪਨ ਦਾਸਾ। ਧਰਿ ਰਾਵਰ ਪਰ ਭਰਵਾਸਾ। ਪਰਕਾਸ਼ ਮੇਦਨੀ ਰਾਜਾ। ਇਹ ਲਿਖਤਮ ਬਿਨੈ ਸੁ ਕਾਜਾ[1] ॥ ੨੭ ॥ ਲਖਿ ਪ੍ਰਭੁ ਬਡ ਕਹਿ ਨ ਸਕੰਤਾ। ਤੁਮ ਜਗਤ ਗੁਰੂ ਭਗਵੰਤਾ। ਲਿਖ ਤੁਮ ਪਹਿ ਪਠਿ ਮੈਂ *ਅਰਜ਼ੀ[2]।ਹਿਤ ਲਖਨਿ ਆਪਕੀ ਮਰਜ਼ੀ॥੨੮॥ ਮੈਂ ਸੁਨੀ ਬਾਤ, ਰਿਸ ਪੂਰੀ। ਤੁਮ ਸੰਗ ਨ੍ਰਿਪਤਿ ਕਹਿਲੂਰੀ। ਮਤਿਮੰਦ ਬਿਰੋਧ ਉਠਾਯੋ।ਨਹਿੰ ਭਲੋ ਆਪਨੋ ਭਾਯੋ॥੨੯॥ਸੋ ਕਰਨੋ ਆਪਨੋ ਪਾਵੈ।ਤੁਮ ਸਮ ਸੰਗ ਬੈਰ ਬਧਾਵੈ।ਜਹਿੰ ਚਰਨ ਆਪਕੇ ਜਾਵੈਂ। ਸੋ ਪਾਵਨ ਦੇਸ਼ ਸੁਹਾਵੈ ॥੩੦॥ ਜੋ ਚਹਹੁ ਕਰਨਿ ਕੋ ਸੈਲੰ।ਇਤ ਦੂਨ ਸੁੰਦਰੀ ਸੈਲੰ[3]। ਬਨ ਸ਼ੋਭਤਿ ਤਰੁਵਰੁ ਨਾਨਾ।ਫਲ ਫੂਲਨ ਸਹਿਤ ਮਹਾਨਾ ॥੩੧॥ ਜਲ ਜਮੁਨਾ ਅਧਿਕ ਪ੍ਰਵਾਹਾ।ਨਿਤ ਕਰਹੁ ਅਖੇਰ ਉਮਾਹਾ। ਰੁਚਿ ਜਾਵਦ ਹੋਇ ਤੁਮਾਰੀ। ਇਤ ਪਰਚਹੁ ਕਰਿ ਅਸਵਾਰੀ॥੩੨॥ਇਹ ਦੇਸ਼ ਆਪਨੋ ਜਾਨੋ। ਜਿਤ ਇੱਛੋ ਤਿਤੈ ਪਯਾਨੋ।ਮੈਂ ਸਕੋਂ ਨ ਇਹਠਾਂ ਆਈ†।ਚਿਤ ਦਰਸ਼ਨਕੋ ਲਲਚਾਈ'॥੩੩॥ ਸਭਿ ਸਭਾ ਸੁਨਤਿ ਹਰਖਾਨੀ। ਤਿਸ ਨ੍ਰਿਪ ਕੋ ਨੀਕ ਬਖਾਨੀ।ਪੁਨ ਸਾਹਿਬ ਬੂਝਨਿ ਠਾਨਾ'ਰਮਨੀਕ ਦੇਸ਼ ਕਸ ਜਾਨਾ?॥੩੪॥ਤਿਸ ਪਰੈ ਰਾਜ ਕਿਸ ਕੇਰਾ ? ਕਹੁ ਕਿਤਿਕ ਦੂਨ ਥਲ ਹੋਰਾ?'। ਕਰ ਜੋਰਿ ਦੂਤ ਕਹਿ ਬੈਨਾ। 'ਜਬਿ ਦੇਖੋਗੇ ਨਿਜ ਨੈਨਾ॥੩੫॥ ਤਬਿ ਜਾਨਹੁ ਤਾਂਹਿ ਨਿਕਾਈ[4]।ਸੋ ਦੂਣ ਦੂਰ ਲਗਿ ਜਾਈ। ਸ਼੍ਰੀ ਰਾਮਰਾਇ ਜਬਿ ਦੇਖੀ। ਸਭਿ ਥਲ ਤੇ ਰੁਚਿਰ ਪਰੇਖੀ‡॥੩੬॥ ਹਮ ਨ੍ਰਿਪ ਕੇ ਰਾਜ ਪਰੇਰੇ[5]। ਮਹਿਪਾਲਕ ਅਪਰ ਬਡੇਰੇ।

---

[1]ਬੇਨਤੀ ਦਾ ਕਾਰਜ ਹੈ। [2]ਬਿਨਤੀ। [3]ਪਹਾੜ ਦੀ ਸੁਹਣੀ ਦੂਨ ਹੈ। [4]ਸੁੰਦਰਤਾਈ। [5]ਸਾਡੇ ਰਾਜੇ ਦੇ ਰਾਜ ਤੋਂ ਪਰੇ। *ਪਾ:—ਲਿਖਤਜੋਂ ਪਠੀ। †ਕਿਉਂਕਿ ਉਹ ਰਾਜ ਹੈ ਭੀਮਚੰਦ ਦਾ ਜੋ ਉਸ ਦੇ ਵੈਰੀ ਗੜ੍ਹਵਾਲੀਏ ਦਾ ਕੁੜਮ ਹੈ। ‡ਇਹ ਦੂਣ ਜੋ ਰਾਮਰਾਇ ਜੀ ਨੇ ਮੱਲੀ ਸੀ ਜਮਨਾ ਪਾਰ ਹੈ ਜਿਸ ਨੂੰ ਹੁਣ ਭੇਹਰਾ ਦੂਣ ਕਹਿਦੇ ਹਨ।

ਤਿਹ ਢਤੋ ਸ਼ਾਹਿ ਕਹਿੰ ਨਾਂਮੂ। ਬਡ ਦੇਸ਼ ਨ੍ਰਿਪਤ ਅਭਿਰਾਮੂ' ॥੩੭॥ ਪੁਨ ਸਤਿਗੁਰ ਕਹਯੋ ਸੁਨਾਈ। 'ਅਬਿ ਹੋਯੋ ਨੇਰ ਲਰਾਈ। ਇਸ ਸੰਗ ਜੰਗ ਕਰਿ ਦੀਹਾ। ਪੁਨ ਗਮਨ ਕਰਨ ਕੀ ਈਹਾ[1]॥੩੮॥ ਮਤਿਮੰਦਨਿ ਗੰਜਹਿੰ ਗਰਬਾ[2]।ਨਹਿੰ ਰਹਨਿ ਦੇਉਂ ਉਰ ਫਰਬਾ[3]।ਕਰਿ ਰਾਖੀ ਦੁਹਿਦਿਸ਼ ਤਮਾਰੀ। ਅਬਿ ਟਰਯੋ ਜਾਤਿ ਹੈਂਕਾਰੀ ॥ ੩੯ ॥ ਨਹਿੰ ਆਵੈ ਆਹਵਖੇਤਾ[4]। ਉਰ ਤ੍ਰਾਸਤਿ ਭੀਰੁ ਅਚੇਤਾ[5]।ਦਿਨ ਕਿਤਿਕ ਰਹਹੁ ਪੁਰਿ ਮਾਂਹੀ। ਪੁਨ ਗਮਨਹੁ ਨ੍ਰਿਪ ਨਿਜ ਪਾਹੀ' ॥੪੦॥ ਇਮ ਕਹਿ ਗੁਰ ਦਰਸ਼ਨ ਦੈ ਕੈ। ਸਿਖ ਸੰਗਤਿ ਆਨੰਦ ਕੈ ਕੈ। ਇਕ ਜਾਮ ਸਭਾ ਮਹਿੰ ਬੈਸੇ। ਪਰਿਵਾਰਤਿ ਸਸਿ ਉਡ ਜੈਸੇ॥੪੧॥ਪੁਨ ਕਲਗ਼ੀਧਰ ਉਠਿ ਚਾਲੇ। ਨਿਜ ਪਹੁੰਚੇ ਸਦਨ ਬਿਸਾਲੇ। ਗੁਨ ਬਰਨਨਿ ਕਰਤਿ ਉਦਾਰੇ। ਥਲ ਨਿਜ ਨਿਜ ਪਹੁੰਚੇ ਸਾਰੇ ॥ ੪੨ ॥ ਮਿਲਿ ਬ੍ਰਿੰਦ ਮਸੰਦ ਬਿਲੰਦੇ। ਸਭਿ ਗਿਨੀ ਗਾਥ ਹਿਤਵੈਦੇ। 'ਗੁਰ ਚਢਿ ਗਮਨਹਿੰ ਤਿਸ ਦੇਸ਼ਾ। ਇਹ ਨੀਕੀ ਬਾਤ ਵਿਸ਼ੇਸ਼ਾ ॥ ੪੩ ॥ ਨਹਿੰ ਹੁਇ ਉਤਪਾਤਿ ਲਰਾਈ। ਰਿਸ ਦੁਹਿ ਦਿਸ਼ਿ ਤੇ ਮਿਟਿ ਜਾਈ।ਸੁਤ ਬਨਾਹ ਬਿਖੈ ਨ੍ਰਿਪ ਫਾਸਾ। ਨਹਿੰ ਛੋਰ ਸਕਹਿ ਮੁਦ ਰਾਸਾ[6] ॥੪੪॥ ਗੁਰ ਪਰਚਹਿੰ ਤਿਤ ਕੋ ਜਾਈ। ਰਮਨੀਕ ਦੇਸ਼ ਬਿਹਰਾਈ'। ਠਹਿਰਾਯੋ ਕਰਨਿ ਪਯਾਨਾ[7]। ਅਬਿ ਕਿਸ ਬਿਧਿ ਕਰਹਿੰ ਬਖਾਨਾ[8]?॥੪੫॥ਸ਼੍ਰੀਗੁਜਰੀਨਿਕਟ ਸਿਧਾਵਹੁ। ਰਣ ਮਿਟਹਿ ਸੁ ਘਾਤ ਬਨਾਵਹੁ। ਸਮੁਝਾਵਨਿ ਸੁਤ ਕੋ ਆਈ[9]। ਪੁਨ ਹਮ ਸਭਿ ਕਹਹਿੰ ਬਨਾਈ' ॥ ੪੬ ॥ ਅਸ ਮਸਲਤ ਕਰਿ ਸਮੁਦਾਏ। ਸ਼੍ਰੀ ਮਾਤਾ ਕੇ ਢਿਗ ਆਏ। ਨ੍ਰਿਪ ਨਾਹਨ ਕੀ ਸਭਿ ਗਾਥਾ। ਕਹਿ ਦੀਨਿ ਚਾਤੁਰੀ ਸਾਥਾ॥੪੭॥'ਸੁਨਿ ਮਾਤ!ਘਾਤ ਅਬਿ ਆਈ[10]। ਕਹਿ ਬਹੁ ਬਿਧਿ ਦੇਹੁ ਚਢਾਈ। ਹਠ ਕਰਹਿੰ ਲਰਨ ਕੋ ਭਾਰੀ। ਸਮੁਝਾਇ ਭਲੇ ਦਿਹੁ ਟਾਰੀ॥੪੮॥ਤੁਮ ਕਹੋ ਪ੍ਰਥਮ ਸ਼ੁਭ ਬਾਨੀ।ਪੁਨ ਹਮ ਸਭਿ ਕਰਹਿੰ ਬਖਾਨੀ'। ਸੁਨਿ ਮਾਤਾ ਤਬਿ ਸਮੁਝਾਏ। 'ਲਿਹੁ ਨੰਦਹਿ ਚੰਦ ਮਿਲਾਏ ॥ ੪੯ ॥ ਪੰਚ ਕ੍ਰਾਤਨਿ ਸੋਂ ਕਹਿ ਦੀਜੈ। ਢਿਗ ਵਰਤੀ ਸਕਲ ਮਿਲੀਜੈ।ਸਭਿ ਏਕੋ

[1]ਇੱਛਾ ਹੈ। [2]ਹੰਕਾਰ ਨਾਸ਼ ਕਰਾਂਗੇ। [3]ਫਰੇਬ, ਛਲ। (ਅ) ਰਿਦੇ ਦਾ ਮੁਟਾਪਾ (ਹੰਕਾਰ)। [4]ਯੁੱਧ ਭੂਮਿਕਾ ਵਿਚ। [5]ਕਾਇਰ ਮੂਰਖ। [6]ਸਾਰੀ ਖੁਸ਼ੀ ਨੂੰ। [7]ਵਿਚ ਵਿਚਰਨਗੇ। [8](ਸ਼੍ਰੀ ਗੁਰੂ ਜੀ ਨੇ) ਚੱਲਣਾ ਤਾਂ ਠਹਿਰਾਇਆ ਹੋਇਆ ਹੈ। [9]ਆਖੀਏ (ਦਿਲ ਦਾ ਆਸ਼ਾ)। [10](ਜਦੋਂ) ਆਵੇ। [11]ਸਮਾਂ (ਮੌਕਾ) ਹੁਣ ਆਇਆ ਹੈ।

ਬਾਤਿ ਬਖਾਨੈਂ। ਤਬਿ ਮਾਨਹਿਂ ਕਰਹਿਂ ਪਯਾਨੈ'॥੫੦॥ ਸੁਨਿ ਮਾਤ ਬਾਕ ਹਿਤਵੈਤੇ।ਮਿਲਿ ਠਾਨਯੋਏਕ ਮਤੈਤੇ।ਇਮ ਕਹੀਸਭਿਨਿ ਹੂੰ ਮਾਨੀ।–ਇਹ ਨੀਕੀ ਬਾਤ ਪ੍ਰਮਾਨੀ–॥ ੫੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਨਾਹਣੇਸ਼' ਪ੍ਰਸੰਗ ਬਰਨਨੰ ਨਾਮ ਤੀਨ ਚਤਵਾਰਿੰਸਤੀ ਅੰਸੂ ॥ ੪੩ ॥

੪੪. [ਨਾਹਣ ਵਲ ਟੁਰਨਾ]।

ਦੋਹਰਾ ॥ ਅਗਲੇ ਦਿਨ ਸ਼੍ਰੀ ਸਤਿਗੁਰੂ ਸੁੰਦਰ ਸਦਨ ਸੁਹਾਇ। ਮਸਲਤ ਕਰਿ ਬਹੁਤੇ ਸਕਲ ਨਿਮੇ ਕਮਲ ਪਦ ਪਾਇ ॥੧॥ਹਾਕਲ ਛੰਦ॥ ਸ਼੍ਰੀ ਗੁਜਰੀ ਤਬਿ ਚਲਿ ਆਈ। ਸਨਮਾਨਤਿ ਊਚ ਬਿਠਾਈ। ਢਿਗ ਨੰਦ ਚੰਦ ਪੰਚ ਭ੍ਰਾਤਾ। ਗੁਰ ਚਰਨ ਜਿਨਹੁੰ ਮਨ ਰਾਤਾ ॥੨॥ਪੁਨ ਥਿਰ ਮਸੰਦ ਸਮੁਦਾਏ। ਸਭਿ ਗੁਰ ਦਿਸ਼ਿ ਦ੍ਰਿਸ਼ਟਿ ਲਗਾਏ। ਬਹੁ ਸੁਤ ਸਨੇਹ ਸੋਂ ਸਾਨੀ। ਪਿਖਿ ਮਾਤਾ ਬਾਤ ਬਖਾਨੀ ॥੩॥ 'ਹੇ ਪੁੱਤ੍ਰ! ਕਹੁ ਕਿਹ ਪਾਤੀ[1]?ਕਿਸ ਨ੍ਰਿਪਤਿ ਪਠੀ, ਕਿਸ ਭਾਂਤੀ ? ਸੋ ਦੇਸ਼ ਅਹੈ ਦਿਸ਼ ਕੌਨੇ ? ਕਹਿ ਪਠਯੋ ਕਹਾਂ, ਇਤ ਭੌਨੇ[2]?' ॥ ੪ ॥ ਸੁਨਿ ਮਾਤ ਬਾਕ ਕੋ ਬੋਲੇ। ਮੁਖ ਕਮਲ ਹੀਰ ਰਦ ਖੋਲੇ[3]। 'ਜਿਤ ਜਮੁਨਾ ਸ਼ਯਾਮਲ ਬਾਰੀ। ਤਿਤ ਗਿਰਪਤਿ ਪੁਰੀ* ਉਦਾਰੀ ॥ ੫ ॥ ਕਹਿ ਨਾਹਨ† ਤਾਂ ਮਹਿਪਾਲਾ[4]। ਲਿਖਿ ਭੇਜੀ ਅਰਜ਼ ਬਿਸਾਲਾ। ਇਤ ਬੈਰ ਬਧਯੋ ਸੁਨਿ ਲੀਨੋ। ਨਿਜ ਦੇਸ਼ ਅਵਾਹਨ ਕੀਨੋ' ॥ ੬ ॥ ਤਬਿ ਮਾਤੁਲ ਕਹਯੋ ਕ੍ਰਿਪਾਲੂ।'ਲਿਖਿ ਪਠਯੋ ਮਨੋਗ ਬਿਸਾਲੂ। ਰਮਣੀਕ ਦੂਣ ਹੈ ਸਾਰੀ। ਸੋ ਭਾਖਹਿਂ ਜਿਨਹੁੰ ਨਿਹਾਰੀ ॥ ੭ ॥ ਸ਼੍ਰੀ ਰਾਮਰਾਇ ਜਬਿ ਦੇਖੀ। ਸੁਖਦਾਯਕ ਜਾਨਿ ਵਿਸ਼ੇਖੀ। ਸੋ ਅਹੈ ਦੂਰ ਲਗਿ ਇਤ ਕੋ। ਰਵਿ ਸੁਤਾ ਅਨੰਦਤਿ ਜਿਤ ਕੋ[5] ॥ ੮ ॥ ਤਿਸ ਤੇ ਕੁਛ ਪਰੇ ਬਸੰਤਾ। ਤਹਿਂ ਬਿਹਰਤਿ ਬਹੁ ਹਰਖੰਤਾ'। ਸੁਨਿ ਨੰਦ ਚੰਦ ਕਹਿ ਬਾਨੀ।'ਅਸ ਸੁੰਦਰ ਦੂਣ ਮਹਾਨੀ ॥੯॥ ਜੋ ਰੁਚਿ ਹਜ਼ੂਰ ਮਨ ਭਾਵੈ।ਤਬਿ ਪਿਖਿਨਿ ਸਭਿਨਿ ਬਨਿ ਆਵੈ।ਨਿਤ ਕਰਹੁ ਅਖੇਰ ਘਨੇਰੇ। ਚਿਤ ਵਧਹਿ ਅਨੰਦ ਬਡੇਰੇ ॥ ੧੦ ॥ ਇਤ ਭੀਮ-ਚੰਦ ਕੁਰਿਆਰੀ। ਨਿਤ ਕ੍ਰੋਧ ਬਧਾਵਤਿ ਭਾਰੀ। ਟਰਿ ਗਯੋ ਤ੍ਰਾਸ ਕੋ ਧਾਰੇ। ਨਤੁ ਦੇਖਤਿ ਜੰਗ ਮਝਾਰੇ ॥ ੧੧ ॥ ਇਮ ਘਾਲ ਘਨੋ ਘਮਸਾਨਾ। ਜਿਸ

---

[1]ਕੇਹੜੀ ਪੱਤ੍ਰਿਕਾ। [2]ਤਿਸ ਨੇ। [3]ਹੀਰੇ ਵਰਗੇ ਦੰਦਾਂ (ਵਾਲਾ) ਕਮਲ ਮੁਖ ਖੁਹਲਿਆ। [4]ਉਸ ਰਾਜੇ ਨੂੰ ਨਾਹਨ (ਦਾ ਰਾਜਾ) ਕਹਿਦੇ ਹਨ। [5]ਜਮਨਾ ਅਨੰਦ ਦੇ ਰਹੀ ਹੈ ਜਿਸ ਨੂੰ ਪਾਸੇ।

*ਪਾ:–ਪਠੀ। †ਪਾ:–ਨਹਿਨਾਵਣ।

ਹੋਰਤਿ ਹੋਤਿ ਹਿਰਾਨਾ। ਮੁਖ ਪੰਕਜ ਕਾਰਸ ਲਾਗਤਿ[1]। ਜਲ ਧੋਏ ਨਿਤ ਬਹੁ ਦਾਗਤਿ[2] ॥੧੨॥ ਪ੍ਰਭੁ ਤੁਮਰੋ ਜਸੁ ਬਿਦਤਾਯੋ । ਬਿਨ ਲਰੇ ਬਿਜੈ ਪਦ ਪਾਯੋ[3]। ਸੁਨਿ ਸੰਗੋ ਵਾਕ ਬਖਾਨਾ। 'ਨਿਤ ਗੁਰਨਿ ਪ੍ਰਤਾਪ ਮਹਾਨਾ ॥੧੩॥ ਇਹ ਥਪੁਰੇ ਕਹਾਂ ਪਹਾਰੀ।ਤੁਰਕੇਸ਼ ਚਮੂੰ ਲਰਿ ਹਾਰੀ। ਗੁਰ ਖਸ਼-ਟਮ ਕੋ ਰਣ ਚਾਰੇ[3]। ਹੈਂ ਬਿਦਤਿ ਅਜਹੁ ਜਗ ਸਾਰੇ ॥ ੧੪ ॥ ਜੋ ਹੁਇ ਹਜ਼ੂਰ ਸੰਗ ਖੋਟਾ। ਨਿਤ ਪਰਹਿ ਤਿਨਹੁੰ ਬਡ ਟੋਟਾ।ਰਨ ਤਜਾਗਸੋ*ਸ਼ੱਤ੍ਰੂ ਕੁਚਾਲੇ[4]।ਪੁਨ ਕਹਾਂ ਉਡੀਕਨ ਹਾਲੇ[5]॥੧੫॥ਅਬਿ ਸੈਲਨ ਸੈਲ ਕਰੀਜੈ। ਸਭਿ ਸੁੰਦਰ ਦੂਣ ਪਿਖੀਜੈ। ਚਿਤ ਰੁਚਹਿ ਤਹਾਂ ਤਬਿ ਰਹੀਏ । ਨਤੁ ਆਇ ਅਪਨਿ ਪੁਰਿ ਲਹੀਏ[6] ॥੧੬॥ ਸੁਨਿ ਸਤਿਗੁਰ ਸਭਿ ਮਹਿੰ ਭਾਖਾ। 'ਹਮ ਧਰਹਿੰ ਜੰਗ ਅਭਿਲਾਖਾ। ਨ੍ਰਿਪ ਭੀਮਚੰਦ ਜਿਮ ਚਾਹੈ[7] । ਪ੍ਰਭੁ ਆਇਸੁ ਤੇ ਤਿਮ ਪਾਹੈ'॥੧੭॥ਦਿਖਰਾਵਹਿੰ ਕਰਿ ਬਡਜੁੱਧਾ।ਤਬਿਲੌ ਹੁਇ ਸ਼ਾਂਤਿ ਨ ਕ੍ਰੱਧਾ[8]। ਮਤਿਮੰਦ ਹਮਹੁ ਕਮ ਜਾਨੈ । ਰਣ ਕਰਿ ਜੋ ਚਮੂੰ ਨ ਹਾਨੈਂ[9]॥੧੮॥ ਸੁਨਿ ਮਾਤ ਬਹੁਰ ਸਮੁਝਾਵੈ। 'ਗੁਰਘਰ ਕੋ ਰਿਪੁ ਦੁਖਪਾਵੈ। ਮਨ ਮਾਂਹਿ ਨ ਮਹਿਮਾ ਜਾਨੀ। ਸਠ ਭਾਗਹੀਨ ਮਤਿ ਹਾਨੀ ॥੧੯॥ ਸਿਰ ਧੁਨਿ ਪਾਛੇ ਪਛੁਤਾਵੈ । ਸੁਖ ਪਾਇ ਜਿ ਸ਼ਰਨੀ ਆਵੈ । ਜੋ ਰਣ ਤੇ ਟਰਸੋ ਪਹਾਰੀ।ਪੁਨ ਤੁਮ ਕਨੋਂ ਚਾਹਤਿ ਰਾਰੀ॥੨੦॥ਸ਼ਰਧਾਲੁ ਜਿ ਨਾਹਨ ਰਾਜਾ। ਅਰੁ ਸੁੰਦਰ ਦੇਸ਼ ਬਿਰਾਜਾ।ਉਤ ਪਰਖਹੁ ਪਹੁੰਚਿਨਿਹਾਰਹੁ। ਬਨ ਬਿਹਰਹੁ ਬਾਸੁਰ ਟਾਰਹੁ[6] ॥ ੨੧ ॥ ਪੁਨ ਐਹੋ ਪੁਰੀ ਅਨੰਦਾ । ਨਿਤ ਰਹੀਏ ਰਿਦੇ ਅਨੰਦਾ। ਰਣ ਕਾਰਨ ਕ੍ਰੋਧ ਨਿਵਾਰਹੁ।ਪੁਰਿ ਨਾਹਣ ਪੰਥ ਪਧਾਰਹੁ॥੨੨॥ ਰਿਪੁ ਭਾਗਸੋ ਗੈਲ ਨ ਗਹੀਏ।ਰਣ ਕਰਨਿ ਨ ਹਿਤ ਸੋਂ ਚਹੀਏ।ਜੋ ਧਰਹਿ ਬਹੁਰ ਹੰਕਾਰਾ।ਕੁਛ ਲਾਗੈ ਕਰਨਿ ਬਿਗਾਰਾ॥੨੩॥ਪੁਨਕਰਹੁ ਜਥਾ ਚਿਤ ਮਾਂਹੀ।ਤੁਮ ਰਿਦੈ ਛਪੀ ਕੁਛ ਨਾਂਹੀ । ਅਬਿ ਕਹਸੋ ਮਾਨੀਅਹਿ ਮੇਰਾ।ਨਹਿੰ

---

[1](ਉਸ ਦੇ) ਮੁਖ ਕਮਲ ਨੂੰ ਜੋ ਕਾਲਖ ਲੱਗੀ ਹੈ। (ਅ) ਬਿੰਧੀ ਸ਼ਾਹੀ। (ੲ) [ਪੰਕ+ਜਿ=] ਜੋ ਚਿੱਕੜ ਤੇ ਸ਼ਾਹੀ। [2](ਵਿਆਹ ਰੂਪੀ ਬਹਾਨਿਆਂ ਦੇ ਜਲ ਨਾਲ (ਭਾਵੇਂ) ਨਿਤ ਧੋਵੇ (ਉਹ ਸਗੋਂ) ਬਹੁਤ ਦਗਦੀ ਭਾਵ ਪ੍ਰਗਟਦੀ ਹੈ। [3]ਚਾਰ। [4](ਉਸ) ਖੋਟੀ ਚਾਲ ਵਾਲੇ ਸ਼ੱਤ੍ਰੂ ਨੇ ਜੰਗ ਛੱਡ ਦਿਤਾ ਹੈ [5]ਫਿਰ ਹਾਲੇ (ਉਸ ਨੂੰ) ਕੀ ਉਡੀਕਣਾ ਹੈ। [6]ਚਾਹੁੰਦਾ ਹੈ (ਜੁੱਧ) । [7]ਪਾਵੇਗਾ (ਜੁੱਧ)। [8]ਤਦ ਤਕ ਸਾਡਾ ਕ੍ਰੋਧ ਸ਼ਾਂਤਿ ਨਹੀਂ ਹੋਣਾ। [9]ਦਿਨ ਬਿਤਾਵੇ। *ਪਾ:—ਤਜਾਗੋ।

ਕੀਜੈ ਆਪ ਬਖੇਰਾ॥੨੪॥ਜੇ ਪ੍ਰਥਮ ਭਏ ਅਵਤਾਰਾ।ਤਿਨਹੂੰ ਨ ਮਾਤ ਬਚ ਟਾਰਾ। ਸ਼੍ਰੀ ਰਾਮਚੰਦ੍ ਭਗਵਾਨਾ। ਜਗ ਬਿਦਤ ਕ੍ਰਿਸ਼ਨ ਜਿਮ ਠਾਨਾ॥੨੫॥ ਤਿਮ ਅਬਿਕੈ ਮਮ ਬਚ ਮਾਨੋ।ਕਰਿਕੋਪ ਸ਼ਾਂਤਿਪ੍ਰਸਥਾਨੋ।ਸੋ ਦੇਸ਼ਕ੍ਰਿਤਾਰਥ ਕੀਜੈ।ਸਿਖ ਅਪਨੇ ਤਿਸ ਦਿਸ਼ਿ ਥੀਜੈ[1] ॥ ੨੬ ॥ ਸੁਨਿ ਮਾਤ ਬਾਕ ਗੁਰ ਭਾਖਾ।'ਤੁਮ ਕਹੋ ਨ ਮੁਹਿ ਅਬਿ ਨਾਖਾ[2]। ਮੁਹਿ ਭੇਜਯੋ ਪੁਰਖ ਅਕਾਲਾ। ਰਣ ਕਰਿਬੇ ਹੇਤੁ ਕਰਾਲਾ!੨੭॥ਗਨ ਦੁਸ਼ਟਨ ਕੇ ਤਨ ਖੰਡੋ।ਛਿਤਛੀਨ ਜ਼ੋਰ ਤੇ ਦੰਡੋ।ਨਹਿੰ ਸਾਧ ਬਨੇ ਕੋ ਜਾਨੇ। ਪੁਰਸ਼ਾਰਥ ਕੋ ਜਗ ਮਾਨੇ* ॥ ੨੮ ॥ ਇਮ ਸ਼ੱਤ੍ਰੂ ਤੇ ਧਰਿ ਤ੍ਰਾਸਾ। ਤੌ ਹੁਇ ਹੈ ਕਿਤ ਮਮ ਬਾਸਾ। ਸਭਿ ਚਾਹਹਿੰ ਮੋਹਿ ਦਬਾਯੋ। ਨਹਿੰ ਬਸਨ ਦੇਹਿੰ ਕਿਤ ਥਾਯੋ ॥ ੨੯ ॥ ਸੁਤ ਛੱਤ੍ਰੀ ਕੋ ਰਣ ਧਰਮਾ। ਨਹਿੰ ਤਜਾਗੋਂ ਮੈਂ ਸ਼ੁਭ ਕਰਮਾ। ਦੇ ਸਿੱਖਨਿ ਕਰ ਹੱਥਯਾਰਾ। ਬਿਥਰਾਵੋਂ ਜੰਗ ਅਖਾਰਾ ॥ ੩੦॥ ਕਰਿ ਦੇਵਹੁ ਰੰਕਨ ਰਾਜੇ। ਹੁਇ ਰਾਜੇ ਰੰਕ ਨਿਲਾਜੇ[3]।ਤਬਿ ਜਾਨਹੁ ਮੋਰ ਪ੍ਰਤਾਪੂ। ਅਨਗਿਨਤ ਕਰੌਂ ਦਲ ਖਾਪੂ॥੩੧॥ਅਬਿ ਬਾਕ ਮਾਤ!ਤੁਵ ਮਾਨਾ।ਕਰਿਦੇਹੁ ਪ੍ਰਾਤਿਪ੍ਰਸਥਾਨਾ। ਪਰ ਫੇਰ ਨ ਮੋਹਿ ਹਟਾਵਹੁ। ਨਿਜ ਉਰ ਤੇ ਤ੍ਰਾਸ ਮਿਟਾਵਹੁ'॥ ੩੨ ॥ ਸੁਨਿ ਸਤਿਗੁਰ ਤੇ ਅਸ ਬਾਨੀ। ਸਭਿ 'ਧੰਨਹਿ ਧੰਨ' ਬਖਾਨੀ।'ਪ੍ਰਭੁ ਕਰਨ ਕਰਾਵਨ ਹਾਰੇ। ਕੌ ਤੁਮਰੋ ਕਹਯੋ ਨਿਵਾਰੇ॥੩੩॥ ਇਕ ਬਾਕ ਕਹੋ ਜਗ ਹੋਵੈ। ਤਿਮ[4] ਸਕਲ ਬਿਨਾਸੀ ਜੋਵੈ। ਜੋ ਮੂਰਖ ਜਾਨੈ ਨਾਂਹੀ। ਸੋ ਪਰਹਿੰ ਨਰਕ ਕੇ ਮਾਂਹੀ' ॥੩੪॥ ਇਮ ਭਯੋ ਅੰਤ ਸੰਬਾਦਾ[5]।ਸਭਿ ਧਰਹਿੰ ਰਿਦੈ ਅਹਿਲਾਦਾ। ਪੁਨ ਸਤਿਗੁਰ ਹੁਕਮ ਬਖਾਨਾ। 'ਸੁਨਿ ਨੰਦ ਚੰਦ ! ਪ੍ਰਸਥਾਨਾ॥੩੫॥ਕਹਿ ਦੇਹੁ ਕਰਹਿੰ ਸਭਿ ਤਯਾਰੀ।ਸ਼ਮਿਯਾਨੇ ਤੰਬੂ ਭਾਰੀ। ਗਨ ਸਕਟ ਰੁ ਉਸ਼ਟਰ[6] ਲੈਕੈ। ਇਹ ਲਾਦ ਚਲੈਂ ਅਗੁਵੈਕੈ॥੩੬॥ ਸੁਧਿ ਸਭਿ ਮਹਿੰ ਦੇਹੁ ਸੁਨਾਈ। ਜਿਮ ਪ੍ਰਾਤਿ ਤਯਾਰ ਹੁਇ ਜਾਈ'। ਤਬਿ ਉਠਿ ਦਿਵਾਨ ਵਹਿਰਾਯੋ। ਕਹਿ ਜਥਾ ਜੋਗ ਕਰਿਵਾਯੋ ॥ ੩੭ ॥ ਸ਼੍ਰੀ ਗੁਜਰੀ

[1]ਹੋਣਗੇ। (ਅ) ਬਣਾ ਲਓ। [2]ਅਸਾਂ ਮੋੜਨਾ ਨਹੀਂ ਕਰਦੇ। [3]ਰਾਜੇ ਕੰਗਾਲ ਹੋਕੇ ਨਿਲੱਜ ਹੋ ਜਾਣਗੇ। [4]ਤਿਵੇਂ (ਇਕ ਬਚਨ ਕਹੇ ਤੇ)। [5]ਇਉਂ ਸੰਬਾਦ ਮੁੱਕਿਆ। [6]ਊਠਾਂ ਨੂੰ।

*ਇਸ ਦਾ ਭਾਵ ਇਹ ਹੈ ਕਿ ਸ਼ਾਂਤ ਰਹਿ ਕੇ ਤੇ ਦੁਖ ਸਹਿ ਕੇ ਪੰਚਮ ਗੁਰੂ ਤੇ ਨਾਵੇਂ ਗੁਰੂ ਜੀ ਦੇ ਸਾਕੇ ਵਰਤ ਚੁੱਕੇ ਹਨ ਪੂਜਾ ਮੋਈ ਪਈ ਹੈ। ਹੁਣ ਇਸ ਵਿਚ ਪੁਰਸ਼ਾਰਥ ਫੁਰਕੇ ਜਿਵਾ ਦੇਣਾ ਹੈ ਤਾਂ ਹੀ ਪੂਜਾ ਜ਼ਾਲਮਾਂ ਤੋਂ ਛੁਟੇਗੀ।

ਮਹਿਦ ਅਨੰਦੰ।–ਬਚ ਮਾਨਜੋ ਮੋਹਿ ਸੁ ਨੰਦੰ–। ਉਠਿ ਗਈ ਅਪਨਿ ਘਰ ਮਾਂਹੀ। ਜਹਿਂ ਨੁਖਾ ਹੁਤੀ ਥਿਤ ਪਾਹੀ ॥੩੯ ॥ ਸਭਿਹੂੰਨਿ ਪ੍ਰਸੰਗ ਸੁਨਾਵਾ। 'ਰਣ ਹਟਜੋ, ਭਯੋ ਮਨ ਭਾਵਾ।ਅਬਿ ਹੁਇ ਹੈ ਪ੍ਰਾਤਿ ਪਯਾਨਾ। ਤਟ ਜਮਨਾ ਜੋ ਗਿਰ ਨਾਨਾ' ॥ ੪੯ ॥ ਸੁਨਿ ਹਰਖਜੋ ਸਭਿ ਪਰਿਵਾਰਾ। ਸੋ ਦਿਵਸ ਬਿਤਾਯੋ ਸਾਰਾ। ਕਰਿ ਖਾਨ ਪਾਨ ਸੁਖਵਾਨਾ। ਨਿਸ ਸੁਪਤੋ ਨਿਜ ਨਿਜ ਥਾਨਾ ॥੪੦॥ ਜਬਿ ਜਾਮ ਰਹੀ ਤਬਿ ਜਾਗੇ। ਤਨ ਸੌਚ ਸ਼ਨਾਨਹਿਂ ਲਾਗੇ। ਧੁਨਿ ਸ਼ਬਦ ਰਾਗ ਬਹੁ ਥਾਂਈ।ਸਿਖ ਸੁਨਹਿਂ ਪ੍ਰੇਮ ਉਮਗਾਈ ॥ ੪੧ ॥ ਗੁਰ ਧਯਾਨ ਠਾਨਿ ਕਰਿ ਬੈਸੇ। ਲਖਿ ਬ੍ਰਹਮ ਰੂਪ ਹੈ ਜੈਸੇ। ਦਿਨ ਉਦੇ ਪ੍ਰਕਾਸ਼ ਬਿਸਾਲਾ। ਤਨ ਪਹਿਰਿ ਬਸਤ੍ਰ ਤਿਸ ਕਾਲਾ ॥ ੪੨ ॥ ਢਿਗਵਰਤੀ ਸਭਿ ਚਲਿ ਆਏ। ਕਹਿ ਤਮਾਰੀ ਦੀਨਿ ਕਰਾਏ। ਰਣਜੀਤ ਨਗਾਰਾ ਬਾਜਜੋ। ਜਿਸ ਧੁਨਿ ਤੇ ਸੁਨਿ ਘਨ ਲਾਜਜੋ ॥੪੩॥ ਪਤਿਨਾਹਣ ਦੂਤ ਜੁ ਆਯੋ। ਸੋ ਸਤਿਗੁਰ ਨਿਕਟਿ ਬੁਲਾਯੋ। ਬਹੁ ਮੋਲਾ ਦੇ ਸਿਰੁਪਾਊ। ਕਰਿ ਦੀਨਸਿ ਬਿਦਾ ਅਗਾਊ ॥ ੪੪ ॥ 'ਹਮ ਆਏ ਦਿਹੁ ਸੁਧਿ ਜਾਈ। ਤੁਵ ਪੀਛੇ ਹੋਹਿ ਚਢਾਈ'। ਸੁਨਿ ਗੁਰ ਤੇ ਲੇ ਸਿਰੁਪਾਊ।ਕਰਿ ਬੰਦਨ ਭਯੋ ਬਿਦਾਊ ॥੪੫॥ ਕਰ ਦੀਰਘ ਮਜ਼ਲ ਪਯਾਨਾ। ਮਿਲਿ ਨਿਜ ਨ੍ਰਿਪ ਸਾਥ ਬਖਾਨਾ। 'ਗੁਰ-ਗੋਵਿੰਦਸਿੰਘ ਅਨੰਦਜੋ। ਤੁਵ ਦਿਸ਼ਿ ਤੇ ਮੈਂ ਜਬਿ ਬੰਦਜੋ ॥੪੬॥ ਚਢਿ ਪਰੇ ਆਇਂ ਮਗਮਾਂਹੀ।ਮੈਂ ਸੁਧ ਹਿਤ ਚਲਿ ਸਹਿਸਾਹੀ'। ਸੁਨਿ ਨਾਹਨਪਤਿ ਹਰਖਾਯੋ। ਸਭਿ ਮਿਲਿਬੇ ਬਜੋਂਤ ਬਨਾਯੋ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਨਾਹਣ ਪ੍ਰਸਥਾਨ ਸੰਬਾਦ' ਪ੍ਰਸੰਗ ਬਰਨਨੰ ਨਾਮ ਚਤੁਰ ਚਤਵਾਰਿੰਸਤੀ ਅੰਸੂ ॥ ੪੪ ॥ ੪੫. [ਕੀਰਤ ਪੁਰ ਹੋਕੇ ਨਾਹਣ ਪ੍ਰਵੇਸ਼]।

ਦੋਹਰਾ॥ਬਸਤ੍ਰ ਪਹਿਰ ਭੂਖਨ ਪਹਿਰ ਸ਼ਸਤ੍ਰ ਪਹਿਰ ਤਨ ਲੀਨਿ। ਸ਼੍ਰੀ ਗੁਰੂ ਗੋਵਿੰਦ ਸਿੰਘ ਜੀ ਤਮਾਰੀ ਕੀਨਿ ਪ੍ਰਬੀਨ ॥ ੧ ॥ ਸ੍ਰੈਯਾ ਛੰਦ ॥ ਦੁੰਦਭਿ ਦੀਹ ਬਜਜੋ ਰਣਜੀਤ, ਉਠੇ ਬਡ ਨਾਦ ਪਹਾਰਨ ਕੇਰੇ। ਸ਼ੋਨ ਸੁਨਜੋਂ ਸਭਿ ਸੈਨ ਤਹੀ ਛਿਨ, ਤਮਾਰ ਭਏ ਗਜ ਬਾਜਿਨਿ ਡੇਰੇ। ਜ਼ੀਨ ਸਜਾਵਨਿ ਕੀਨਿ ਤਬੈ ਅਸ ਪੀਨਨ ਪੈ ਜ਼ਰੀ ਦੋਜ਼[1] ਬਡੇਰੇ। ਹੌਦ ਅੰਬਾਰਨ ਝਾਲਰ ਝੂਲਤਿ, ਭੂਲਤਿ ਦੇਵ ਮਨੋਹਰ ਹੇਰੇ ॥੨॥ ਚੱਕ੍ਰਿਤ[2] ਚੌਪਤਿ ਚੰਚਲ ਚਾਤੁਰ ਚੋਰਤਿ

[1]ਜ਼ਰੀ ਦੇ ਕੰਮ ਵਾਲੇ। [2]ਚਕ੍ਰਿਤ ਦਾ ਅਰਥ ਹੈ ਹੈਰਾਨ ਹੋ ਰਿਹਾ ਹੈ, ਮੁਰਾਦ ਕਾਹਲੇ ਪੈਣ ਤੋਂ ਹੈ। (ਅ) ਅਕਾਰਣ ਡਰ ਦੱਸਕੇ ਘੋੜੇ ਦਾ ਕਾਹਲਾ ਪੈਣਾ। [ਸੰਸ:, ਚਕਿਤ]।

ਚੀਤਨ ਚਾਉ ਚਈਲਾ। ਚੌਕਸ ਚਾਰਹੂੰ ਓਰਨ ਕੋ ਚਿਤਵੈਤਿ ਬਿਲੋਚਨ ਤੇ ਚਰਚੀਲਾ[1]। ਛਾਲ ਉਛਾਲ ਤੇ ਛੂਟਣ ਛੋਭਤਿ ਸੁੰਮ ਛੁਵੈਂ ਛਿਤ ਛਿੱਪ ਛਬੀਲਾ॥ਪੌਨ ਕਹਾਂ, ਮ੍ਰਿਗਛੌਨ ਕਹਾਂ,ਗੁਰਦੇਵ ਕੋ ਗੌਨ ਤੁਰੰਗਮ ਨੀਲਾ[2] ॥੩॥[3]ਜੋਤਿ ਜਵਾਹਰ ਜਾਹਰ ਜ਼ੀਨ ਜਰਾਉ ਜਰਸੋ ਜਿਹ ਜੋਬ ਅਜਾਇਬ। ਝਾਲਰ ਕੋਰ ਜ਼ਰੀ ਚਹੁੰ ਓਰਨ,ਮੋਰ ਕੀ ਮੋਰਿਕੇ ਗ੍ਰੀਵ ਬਨਾਇਬ। ਛਾਦਨ ਅੰਗ ਛਕਸੋ ਛਬਿ ਸੰਗ ਸੁਰੇਸ਼ ਮਤੰਗ ਸੁਰੰਗ ਸੁਹਾਇਬ। ਭੂਖਣ ਬ੍ਰਿੰਦ ਬਿਭੂਖਣ ਤੇ ਬਨ* ਦੂਖਣ ਬਾਝ†ਗੁਰੂ ਢਿਗ ਆਇਬ[3]॥੪॥ਤੀਖਨ ਧਾਰ ਕ੍ਰਿਪਾਨ ਉਦਾਰ ਕ੍ਰਿਪਾ ਨਿਧਿ ਧਾਰਿ ਗਰੇ ਮਹਿੰ ਪਾਯੋ[4]।ਬ੍ਰਿੰਦ ਖਤੰਗਨਿਸੰਗ ਭਰਸੋ ਨਿਜ ਅੰਗ ਨਿਖੰਗ ਕਸਸੋ ਦਿਪਤਾਸੋ। ਚਾਂਪ ਗਹਸੋ ਕਰ ਆਪ ਅਰਿੰਦਮ[5], ਦੀਹ ਪ੍ਰਤਾਪ ਅਪਾਪ ਸੁਹਾਯੋ[6]ਹੇਤੁ ਅਰੂਢਨਿ ਕੇ ਗੁਨ ਗੂੜ[7] ਉਠੇ ਪਿਖਿ ਰੂਜ਼ ਜਬੈ ਹਯ ਆਯੋ[8]॥੫॥[9]ਝੂਲਤਿ ਝੂਮ ਝੁਕੇ ਕਲਗ਼ੀ ਸ਼ੂਤ

---

[1]ਚਰਚੀਲਾ=ਸ਼ਿੰਗਾਰਿਆ ਜਾ ਰਿਹਾ। (ਅ) ਚੰਚਲ। [2]ਇਸ ਛੰਦ ਦਾ ਅਰਥ ਐਉਂ ਹੈ:—ਚਾਉ ਵਿਚ ਚੜ੍ਹਿਆ ਚੰਚਲ ਤੇ ਚਾਤੁਰ (ਘੋੜਾ) ਖੁਸ਼ੀ ਹੁੰਦਾ ਹੋਇਆ ਕਾਹਲਾ ਪੈ ਰਿਹਾ ਹੈ ਤੇ (ਦੇਖਣ ਵਾਲਿਆਂ ਦੇ) ਚਿੱਤਾਂ ਨੂੰ ਚੁਰਾ ਰਿਹਾ ਹੈ। ਸ਼ਿੰਗਾਰਿਆ ਜਾ ਰਿਹਾ ਚੌਕਸ ਹੋਕੇ ਚਾਰੋਂ ਪਾਸੇ ਅੱਖਾਂ ਨਾਲ ਵੇਖਦਾ ਹੈ। ਜਦ ਛੁੱਟਦਾ ਹੈ ਤਾਂ ਤਮਕ ਵਿਚ ਆਇਆ ਛਾਲਾਂ ਵਿਚ ਉਛਲਦਾ ਹੈ (ਇਉਂ) ਕਿ ਧਰਤੀ ਤੇ ਸੁੰਮ ਇਸ ਤੇਜ਼ੀ ਨਾਲ ਛੁਹੰਦੇ ਤੇ ਸੁੰਦਰ ਲਗਦੇ ਹਨ (ਕਿ) ਗੁਰੂ ਜੀ ਦੇ ਨੀਲੇ ਘੋੜੇ ਦੀ ਚਾਲ ਨਾਲ ਹਵਾ ਕਿਥੇ ਤੇ ਹਰਨੌਟਾ ਕਿੱਥੇ (ਮੇਲ ਖਾ ਸਕਦੇ ਹਨ)। [3]ਜ਼ਾਹਰਾਤ ਦੇ ਜੜਾਊ ਨਾਲ—ਜਿਨ੍ਹਾਂ ਦੀ ਜ਼ੇਬਾਇਸ਼ (ਫਬਨ) ਅਸਚਰਜ ਹੈ—ਜੜੀ ਹੋਈ ਕਾਠੀ ਦੀ ਜੋਤ ਜਾਹਰ ਹੋ ਰਹੀ ਭਾਵ ਪ੍ਰਕਾਸ਼ ਰਹੀ ਹੈ। ਚਾਰੋਂ ਪਾਸੇ ਜ਼ਰੀ ਦੀ ਕੰਨੀ ਤੇ ਝਾਲਰ ਹੈ, (ਘੋੜਾ ਇਉਂ ਸ਼ਿੰਗਾਰਿਆ) ਮੋਰ ਵਾਂਙੂ ਮੋੜ (ਪਾ ਪਾਕੇ) ਗਿੱਚੀ ਨੂੰ ਬਣਾਉਂਦਾ ਹੈ। (ਜ਼ਰੀ ਦੇਜ਼ ਕਪੜੇ ਨਾਲ) ਅੰਗ ਢਕਿਆ (ਘੋੜਾ) ਸੁੰਦਰਤਾ ਨਾਲ ਮਸਤ ਹੋਇਆ ਹੋਇਆ (ਐਸਾ ਲਗਦਾ ਹੈ ਕਿ ਮਾਨੋਂ) ਇੰਦ੍ਰ ਦਾ ਹਾਥੀ ਸੁਹਣੇ ਰੰਗਾਂ ਵਿਚ ਸੁਹਾ ਰਿਹਾ ਹੈ। (ਸਭ ਤਰ੍ਹਾਂ) ਬੇਐਬ ਘੋੜਾ (ਫਿਰ ਸਭ (ਤਰ੍ਹਾਂ ਦੇ) ਗਹਿਣਿਆਂ ਨਾਲ ਭੂਸ਼ਤ ਹੋਕੇ ਗੁਰੂ ਜੀ ਦੇ ਪਾਸ ਆਇਆ ਹੈ। [4]ਗੁਰੂ ਜੀ ਨੇ ਗਲੇ ਵਿਚ ਪਾਈ। [5]ਕਮਾਨ ਹੱਥ ਵਿਚ ਫੜਿਆ ਵੈਰੀਆਂ ਦੇ ਨਾਸ਼ ਕਰਨ ਵਾਲੇ (ਗੁਰੂ ਜੀ ਨੇ)। [6]ਪਾਪ ਰਹਿਤ ਪ੍ਰਤਾਪ ਭਾਵ ਰੂਹਾਨੀ ਜਲਾਲ ਸ਼ੋਭਿਆ। [7]ਗੂੜ੍ਹੇ ਗੁਣਾਂ ਵਾਲੇ (ਸਤਿਗੁਰੂ ਜੀ)। [8]ਜਦੋਂ ਸੁੰਦਰ ਘੋੜਾ ਆਇਆ। [9](ਜਦ ਉਠੇ ਤਾਂ ਸੀਸ ਰਤਾ ਕੁ) ਝੁਕ ਕੇ (ਜੁ ਹਿੱਲਿਆ ਤਾਂ) ਕਲਗੀ ਝੂੰਮੀ ਤੇ ਕੰਨਾਂ ਦੇ ਕੁੰਡਲ ਝੂਲੇ (ਜਿਸ ਨਾਲ) ਮੁਖ ਮੰਡਲ (ਹੋਰ) ਸ਼ੋਭਨੀਕ ਹੋ ਗਿਆ। (ਅ) ਝੂਲਦੇ ਝੂਮਦੇ (ਕੁਛ) ਝੁਕ ਕੇ (ਜਦ ਉਠੇ ਤਾਂ.....)।

*ਪਾ:—ਬਿਨ। †ਪਾ:—ਬਾਜ।

ਕੁੰਡਲ ਦੁ ਮੁਖ ਮੰਡਲ ਸ਼ੋਭਾ।ਸੂਖਮ ਚੀਰ ਸ਼ਰੀਰ ਸਜੈਂ,ਜਨੁ ਕੁੰਚਰ ਸੁੰਡ ਬਡੀ ਭੁਜ ਦੋਭਾ[1]।ਪਾਗ ਜਿਗਾ ਜਗਾ[2] ਜ਼ੇਬ ਜਵਾਹਰ ਦੀਪਤਿ ਦੇਖਿਕੈ ਕੌਨ ਨ ਲੋਭਾ।ਪ੍ਰੇਮ ਬਿਸਾਲ ਸਮੇਤ ਜੁ ਸਿੱਖਨ ਮਨੋ ਤਿਨ ਹੇਤੁ ਅਨੰਦ ਕੀ ਗੋਭਾ[3] ॥੬॥ ਪਾਇ[4] ਰਕਾਬ ਮੈਂ ਪਾਇ ਕ੍ਰਿਪਾ ਨਿਧਿ ਬਾਗ ਗਹੇ ਕਰ ਬਾਜ ਚਰੇ[5]। ਸ਼੍ਰੀ ਗੁਰੁ ਨਾਨਕ ਆਦਿ ਮਨਾਇ ਚਲੇ ਜਬਿ ਦੁੰਦਭਿ ਚੋਬ ਪਰੇ।ਨਾਦਿਸੁਨੇ ਸਭਿ ਸੈਨ ਉਤਾਇਲ ਹੈ ਸਵਧਾਨ ਕੋ ਸ਼ਸਤ੍ਰ ਧਰੇ।ਹੋਇ ਅਰੂਢਿ ਤੁਰੰਗਮ ਊਪਰ ਧਾਇ ਮਿਲੇ ਮਨ ਮੋਦ ਭਰੇ ॥੭॥ ਪੈਦਲ ਸੈਨ ਚਲੇ ਸਿਖ ਸੰਗਤਿ ਜੋ ਮੁਖ ਦੇਖਨਿ ਕੋ ਅਭਿਲਾਖੀ। ਪੰਚ ਸੈ ਸੰਗ ਉਦਾਸੀ ਫਕੀਰ ਕਰਾਹ ਕੀ ਦੇਗ ਲਹੈਂ ਗੁਰ ਆਖੀ[6]। ਔਰ ਬਹੀਰ ਚਲਨੋ ਸੰਗ ਦੀਰਘ ਕੌਨ ਗਿਨੈ ਗਿਨਤੀ ਕਰਿ ਸਾਖੀ[7]। ਕੁੰਜਰ ਘੰਟਣ ਕੇ ਠਣਕਾਰ ਤੁਰੰਗਮ ਪੌਰਨ ਧੂਲ ਉਡਾਖੀ[8] ॥੮॥ ਕੋਤਿਕ ਪੈਦਲ ਸੈਨ ਸੁਚੇਤ ਅਨੰਦਪੁਰੇ ਮਹਿਂ ਰਾਖਿ ਟਿਕਾਈ।ਸੂਰਜਮੱਲ ਕੇ ਨੰਦਨ ਦੁ ਤਿਨਕੋ ਸਵਧਾਨ ਕਰਨੋ ਤਿਸ ਥਾਂਈ। ਔਰ ਮਸੰਦ ਕੋ ਛੋਰਨਿ ਕੀਨਸਿ ਲੈ ਸੁਧਿ ਜੋ ਸਭਿ ਕੀ ਪਿਛਵਾਈ। ਦੂਰ ਲੌ ਸੰਗ ਗਏ ਸਗਰੇ ਪੁਨ ਧੀਰਜ ਭਾਖਿ ਕੈ ਦੀਨਿ ਹਟਾਈ ॥੯॥ ਆਇ ਗਏ ਪੁਰਿ ਕੀਰਤਿ ਮੈਂ ਗੁਰ ਪੂਰਨ ਪੂਰਬ ਕੀਨਿ ਨਿਵੇਸ਼ੂ। ਆਇਸੁ ਪਾਇ ਤਿਹਾਵਲ ਕੋ ਤਤਕਾਲ ਕਰਨੋ ਤਹਿਂ ਲਸ਼ਾਇ ਵਿਸ਼ੇਸ਼ੂ।ਸ਼੍ਰੀ ਹਰਿਗੋਵਿੰਦਕੇ ਇਸਥਾਨ ਗਏ ਗੁਰ ਗੋਬਿੰਦ ਸਿੰਘ ਸੁਰੇਸ਼ੂ।ਬੰਦਿ ਉਭੈ ਕਰ ਬੰਦਨ ਕੀਨਿ, ਦਯੋ ਵਰਤਾਇ ਬਿਸਾਲ ਅਸ਼ੇਸ਼ੂ[9]॥੧੦॥ਆਨ ਜਿ ਥਾਨ ਜਥੋਚਿਤ ਜਾਨਿ ਸਭੈ ਬਿਧਿ ਠਾਨਿ ਗਏ ਨਿਜ ਡੇਰੇ। ਜੇ ਪੁਰਿ ਕੀਰਤਿ ਕੇ ਨਰ ਨਾਰਿ ਗੁਰੂ ਦਰਸੇ ਰਿਦ ਮੋਦ ਘਨੇਰੇ। ਦੇਤਿ ਅਕੋਰ ਜਥਾ ਸ਼ਕਤੀ ਜਿਨ ਸੋਂਢਿਨਿ ਕੇ ਤਹਿਂ ਧਾਮ ਬਸੇਰੇ। ਰੈਨ ਮੈਂ ਖਾਨ ਰੁ ਪਾਨ ਕਰੇ ਹੁਇ ਨੀਂਦ ਬਸੀ ਪੁਨ ਜਾਗ ਸਬੇਰੇ ॥੧੧॥ਸੌਚ ਸ਼ਨਾਨ ਕੋ ਠਾਨਿ ਭਲੇ ਪਟ ਆਯੁਧ ਧਾਰਿ ਭਏ ਅਸਵਾਰਾਬ੍ਰਿੰਦ ਤੁਰੰਗ ਮਤੰਗ ਸਜੇ ਬਡ ਬਾਜ ਉਠਨੋ ਰਣਜੀਤ ਨਗਾਰਾ

---

[1]ਦੋਹਾਂ ਭੁਜਾਂ ਦੀ (ਭਾ=) ਸ਼ੋਭਾ ਹਾਥੀ ਦੀ ਸੁੰਡ ਸਮਾਨ ਹੈਸੀ। [2]ਪ੍ਰਕਾਸ਼ਦੀ ਹੈ। [3]ਅਨੰਦ ਦੀ ਲਗਰ (ਭਾਵ ਫੁੱਲਾਂ ਵਾਲੀ ਡਾਲ ਸੁਹਾ ਰਹੀ ਹੈ)। [4]ਚਰਨ। [5]ਘੋੜੇ ਤੇ ਚੜ੍ਹੇ। [6]ਗੁਰਾਂ ਦੇ ਕਹੇ (ਅਨੁਸਾਰ) ਲੈਂਦੇ ਹਨ। [7]ਸੰਖਜਾ ਕਰਕੇ ਕੌਣ ਗਿਣਤੀ ਗਿਣੇ। (ਅ) ਅੱਖੀਂ ਦੇਖਕੇ ਕੌਣ ਗਿਣੇ। [8]ਉਡੀ।(ਅ) ਉਡਕੇ ਅੱਖਾਂ 'ਚ ਪਈ।[9]ਭਾਵ ਸਾਰਾ ਕੜਾਹ ਪ੍ਰਸ਼ਾਦ ਬਹੁਤਾ ਬਹੁਤ। ਵਰਤਾਇਆ।

ਪੰਥ ਪ੍ਰਯਾਤ ਅਖੇਰਨ ਖੇਲਤਿ ਰੋਪਰ ਆਨਿ ਨਿਵੇਸ਼ ਕੋ ਡਾਰਾ। ਰਾਤਿ ਬਿਤਾਇ ਜਥਾ ਸੁਖ ਸੰਗ ਚਵੈ ਦਿਨ ਮੈਂ ਚਲਿ ਪੰਥ ਮਝਾਰਾ॥੧੨॥ਈਖਦ ਕੋਸ ਅਨੰਦ ਸੋਂ ਚਾਲਤਿ, ਰਾਤਿ ਮੈਂ ਘਾਲਤਿ ਦੀਰਘ ਡੇਰਾ। ਕੂਚ ਪੈ ਕੂਚ ਚਲੇ ਮਗ ਜਾਤਿ ਪਹਾਰਨਿ ਹੇਰਤਿ ਨੇਰ ਹੀ ਨੇਰਾ।ਪੰਥਉਲੰਘਿ ਗਏ ਜਬਿ ਕੇਤਿਕ ਸੈਲ ਸਮੀਪ ਭਾ ਨਾਹਣ ਕੇਰਾ। ਭੂਪਤਿ ਕੋ ਸੁਧਿ ਪ੍ਰਾਪਤਿ ਭੀ ਹੁਇ ਤਯਾਰ ਚਲਨੋ ਚਿਤ ਚਾਵ ਬਡੇਰਾ॥੧੩॥ਨਰਾਜ ਛੰਦ* ॥ ਚਲਨੋ ਸਮਾਜ ਸੰਗ ਲੀਨਿ ਸੈਨ ਕੋ ਬਨਾਇ ਕੈ। ਸੁ ਮੇਦਨੀ ਪ੍ਰਕਾਸ਼ ਭੂਪ ਦੂਤ ਕੋ ਮਿਲਾਇਕੈ।ਤਰੈ ਪਹਾਰ ਤੀਰ ਕੋ ਨਿਵੇਸ਼[1] ਜਾਨਿ ਦਯਾਲਕੋ।ਪਯਾਨ ਕੀਨਿ ਆਇ ਗੋ ਸਮੀਪ ਤਾਤਕਾਲ ਕੋ ॥ ੧੪ ॥ ਅਕੋਰ ਲੈ ਤੁਰੰਗ ਸੋਂ ਸੁ ਚੀਰ ਬ੍ਰਿੰਦ ਬਿੱਤ ਕੋ। ਮਿਲਨੋ ਸੁ ਹਾਥ ਜੋਰਿਕੈ ਅਨੰਦ ਕੀਨਿ ਚਿੱਤ ਕੋ।ਪਦਾਰ-ਬ੍ਰਿੰਦ ਬੰਦਨਾ ਕਰੀ ਸਰੂਪ ਦੇਖਿਓ। ਪ੍ਰਭੂ ਮੁਕੰਦ ਬੂਝਿਓ 'ਅਨੰਦ ਹੈ ਅਸ਼ੇਖਿਓ[2]?'॥੧੫॥[3]ਖੁਸ਼ੀਗੁਰੂ ਸੁ ਰਾਵਰੀਪ੍ਰਮੋਦ ਮੋਹਿ ਦੀਨਿਓ।ਬਸੀਰਹੋ ਸਨੇਹ ਕੋ ਅਛਿਹ ਏਹ ਕੀਨਿਓ।ਦਯੋ ਦਿਦਾਰ ਆਨਿਕੈ ਨਿਹਾਲ ਕੈਂ[4]ਭਾ-ਲਿਓ[5]। ਮਨੋਰਥਾਨ ਪੂਰਿਓ ਚਰੰਨ ਦੇਸ਼ ਘਾਲਿਓ ॥ ੧੬ ॥ ਪੁਨੀਤ ਭੌਨ ਕੀਜਿਯੋ ਲਖੋ ਸੁ ਦਾਸ ਮੋਹਿਕੋ। ਅਖੇਰ ਖੇਲ ਭਾਵਤੇ ਬਿਲੋਕਿ ਬ੍ਰਿੰਦ ਕੋਹ ਕੋ'। ਬਿਨੈ ਬਖਾਨਿ ਏਵ ਭੂਪ ਮੇਦਨੀ ਪ੍ਰਕਾਸ਼ਯਾ[6]।ਮੁਕੰਦ[7] ਕੀਨਿ ਤਯਾਰ ਕੋ ਸੁ ਲੈ ਚਲਨੋ ਅਵਾਸਯਾ[8] ॥ ੧੭ ॥ ਤੁਰੰਗ ਪੈ ਅਰੂਢਿ ਹ੍ਵੈ ਪਯਾਨ ਆਪ ਕੀਨਿਯੋ। ਕ੍ਰਿਪਾਲ ਸੰਗ ਮਾਤੁਲੰ ਕ੍ਰਿਪਾਲ ਪਾਛ ਚੀਨਿਯੋ[9]। ਗਏ ਬਿਖੰਮ ਪੰਥ ਥੋਰ ਊਚ ਪਾਇ ਡਾਲਤੇ[10]।ਸੁ ਮੇਦਨੀ ਪ੍ਰਕਾਸ਼ ਸਾਥ ਬੂਝਤੇ ਦਿਖਾਲਤੇ ॥ ੧੮ ॥ ਪੁਰੀ ਮਨੋਗ ਨਾਹਣੰ ਬਿਲੋਕਿ ਲੋਕ ਆਵਈਂ। ਪ੍ਰਭੂ ਪਦਾਰਬਿੰਦ ਕੇ ਸਮੀਪ ਸੀਸ ਨਯਾਵਈਂ।ਬਜ਼ਾਰ ਕੋ ਨਿਹਾਰਿਤੇ ਪ੍ਰਸੰਨ ਹ੍ਵੈ ਪਯਾਨਿਤੇ[11]। ਮਹੀਪ ਸੰਗ ਮੇਦਨੀ ਪ੍ਰਕਾਸ਼ ਕੋ ਬਖਾਨਤੇ ॥ ੧੯ ॥ [12]ਪੁਰੀ ਪਹਾਰ ਸੀਸ ਪੈ[13] ਬਿਸਾਲ ਸ਼ੋਭ ਪਾਵਹੀ। ਸੁ ਡੀਠ ਦੂਰਿ ਜਾਤਿ ਹੈ, ਮਹੀਰੁਹੰ

---

[1]ਵਾਸਾ। [2]ਸਭ ਤਰ੍ਹਾਂ ਕੁਸ਼ਲ ਹੈ ? [3]ਰਾਜਾ ਕਹਿੰਦਾ ਹੈ:—। [4]ਸੰਭਾਲ ਕੇ ਨਿਹਾਲ ਕੀਤਾ ਹੈ। [5]ਮੇਦਨੀ ਪ੍ਰਕਾਸ਼ ਨੇ। [6]ਭਾਵ ਗੁਰੂ ਜੀ ਨੂੰ। [7]ਘਰ। [8]ਨਾਲ ਮਾਮਾ ਕ੍ਰਿਪਾਲ ਜੀ ਨੂੰ ਸ਼੍ਰੀ ਗੁਰੂ ਜੀ ਨੇ ਪਿੱਛੇ ਦੇਖਿਆ। [9]ਚੜ੍ਹਾਈ ਚੜ੍ਹਦੇ। [10]ਜਾ ਰਹੇ ਹਨ। [11]ਪਹਾੜ ਦੀ ਚੋਟੀ ਉਤੇ।

*ਕਈ ਲਿਖਤੀ ਨੁਸਖਿਆਂ ਵਿਚ ਇਸ ਨੂੰ ਤ੍ਰਿਭੰਗੀ ਤੇ ਰਸਾਵਲ ਛੰਦ ਬੀ ਲਿਖਿਆ ਹੈ ਜੋ ਅਸ਼ੁੱਧ ਹੈ।

ਸੁਹਾਵਹੀ। ਬਸੰਤਿ ਥੋਰ ਥਾਨ ਮੈਂ, ਮਹਾਨ ਹੈ ਉਜਾਗਰੀ[1]। ਬਿਕੂਖਣਾਦਿ ਧਾਰਿਬੇ ਸੁ ਬੇਸੁ ਬੇਸ ਨਾਗਰੀ[2] ॥ ੨੦ ॥ ਦੋਹਰਾ ॥ ਕਰਤਿ ਬਤਕ ਇਮ ਨਗਰ ਕੀ ਮਹਿਪਾਲਕ ਕੇ ਸਾਥ। ਗਮਨੇ ਰੁਚਿਰ ਸਥਾਨ ਮਹਿ ਡੇਰੇ ਹਿਤ ਗੁਰ ਨਾਥ ॥ ੨੧ ॥ ਤੋਟਕਛੰਦ ॥ ਕਰ ਜੋਰਿ ਨਰੇਸ਼ੁਰ ਬਾਕ ਕਹੈ। ['ਬਿਸ-ਰਾਮ ਕਰੋ ਇਸਥਾਨ ਅਹੈ']। ਉਤਰੇ ਸੁਨਿ ਛੋਰਿ ਤੁਰੰਗ ਬਲੀ। ਪਰਯੰਕ ਥਿਰੇ ਤਹਿੰ ਭਾਂਤਿ ਭਲੀ ॥ ੨੨॥ ਚਿਰ ਕੈਤਿਕ ਬੈਠਿ ਮਹੀਪ ਗਯੋ। ਹਿਤ ਸੇਵ ਸਮਾਜ ਪਠਾਇ ਦਯੋ। ਘ੍ਰਿਤ ਚੂਨ ਸਿਤਾ ਬਹੁ ਤਯਾਰ ਕੀਏ। ਜੁਤਿ ਚਾਵਰਿ ਸੁਖਮ ਭੇਜਿ ਦੀਏ ॥੨੩॥ ਤ੍ਰਿਣ ਆਦਿਕ ਚਾਹੁ ਹੁਤੀ ਸੁ ਜਿਤੀ। ਕਰਿ ਤੂਰਨ ਦੀਨਿ ਪਠਾਇ ਤਿਤੀ। ਨ੍ਰਿਪ ਕੋ ਪਰਧਾਨ ਸਮੀਪ ਰਹਯੋ। ਤਤਕਾਲ ਦਯੋ ਜਿਨ ਜੋਇ ਚਹਯੋ॥੨੪॥ਸਭਿ ਰੀਤਿ ਕਰੀ ਬਹੁ ਸੇਵ ਤਬੈ। ਮਧੁਰੇ ਤੁਰਸ਼ਾਨ ਅਚਾਰ ਸਬੈ। ਫਲ ਫੂਲ ਪਠੇ ਨਿਜ ਬਾਗਨ ਤੇ। ਸੁਧਿ ਲੇਤਿ ਸਭੀ ਅਨੁਰਾਗਨ ਤੇ ॥ ੨੫ ॥ ਦਲ ਬ੍ਰਿੰਦ ਬਿਖੈ ਬਹੁ ਥਾਰਿ ਫਿਰਯੋ। ਪਹੁੰਚਯੋ ਸਭਿ ਪਾਸ ਪ੍ਰਮੋਦ ਕਰਯੋ। ਇਮ ਖਾਨ ਰੁ ਪਾਨ ਸੁ ਸੈਨਹਿ ਮੈਂ[3]। ਸੁਪਤੇ ਸੁਖ ਪਾਇ ਸੁ ਰੈਨਹਿ ਮੈਂ ॥੨੬॥ ਭੁਨਸਾਰ ਬਡੀ ਸਭਿ ਜਾਗ ਰਹੇ। ਸਿਮਰੈਂ ਸਤਿਨਾਮ ਅਨੰਦ ਲਹੇ। ਬਹੁ ਗਾਇਂ ਗਿਰਾ ਗੁਰ ਕੀ[4] ਸੁਖ ਸੋਂ। ਜਿਸ ਤੇ ਬਚਿ ਅੰਤਕ ਕੈ ਦੁਖ ਸੋਂ[5]॥੨੭॥ਕਲਗ਼ੀਧਰ ਸ਼ੌਚ ਸ਼ਨਾਨ ਕਰੇ। ਬਰ ਬਸਤਰ ਸ਼ਸਤ੍ਰਨ ਅੰਗ ਧਰੇ।ਜਬਿ ਦਸੋਸ ਚਢਯੋ ਪਰਯੰਕ ਥਿਰੇ।ਸਭਿ ਆਇ ਨਮੋ ਕਰਿ ਮੋਦ ਭਰੇ ॥੨੮॥ ਮਿਦਨੀ ਪਰਕਾਸ਼ ਨਰੇਸ਼ ਤਬੈ। ਬਰ ਬੀਰ ਅਮਾਤਨ ਸੰਗ[6] ਸਬੈ। ਹੱਥਸਾਰਨ ਕੋ ਧਰਿ ਆਇ ਗਯੋ। ਕਰ ਬੰਦਿ ਮਹੀਪ ਸਮੀਪ ਭਯੋ॥੨੯॥ਪਗ ਪੰਕਜ ਕੋ ਪਰਨਾਮ ਕਰਯੋ। ਗੁਰ ਆਇਸੁ ਤੇ ਢਿਗ ਬੈਠਿ ਥਿਰਯੋ। ['ਥਲ ਸੈਲ ਭਲੇ ਫਿਰ ਸੈਲ ਕਰੋ। ਬਨ ਬੀਚ ਅਖੇਰ ਭਿਲਾਖ ਧਰੋ ॥੩੦॥ ਸਮੁਦਾਇ ਫਿਰੈਂ ਮ੍ਰਿਗ ਜਾਤਿ ਘਨੀ। ਪਰਚੋ

---

[1]ਵਸਦੀ ਹੈ ਥੋੜੇ ਥਾਂ ਵਿੱਚ ਪਰ ਮਸ਼ਹੂਰ ਬਹੁਤ ਹੈ। [2]ਗਹਿਣਆਂ (=ਸਜਾਵਟਾਂ) ਦੇ ਧਾਰਨ ਵਾਲੀ ਤੇ ਸੁਹਣੇ ਵੇਸ ਪਹਿਨਣ ਵਾਲੀ ਇਹ ਨਗਰੀ ਹੈ। [ਨਾਗਰੀ ਦਾ ਅਰਥ ਏਥੇ ਇਸਤ੍ਰੀ ਕਰਨਾ ਠੀਕ ਨਹੀਂ ਅੰਕ ੧੯ ਮੁਕਦਿਆਂ ਸਾਰ ਪੁਰੀ ਦੀ ਸ਼ੋਭਾ ਸ਼ੁਰੂ ਹੋਈ ਹੈ ਤੇ ਅੰਕ ੨੧ ਵਿਚ ਫਿਰ ਦੱਸਦੇ ਹਨ ਕਿ ਇਉਂ ਨਗਰੀ ਦੀਆਂ ਗਲਾਂ ਕਰਦੇ ਜਾ ਰਹੇ ਹਨ, ਸੋ ਨਾਗਰੀ ਦਾ ਏਥੇ ਨਿਸਚੇ ਅਰਥ ਨਗਰੀ ਹੈ]। [3]ਸੈਨਾ ਵਿਚ ਹੋਇਆ। [4]ਗੁਰੂ ਜੀ ਦੀ ਬਾਣੀ। [5]ਜਿਸ (ਗੁਰ ਬਾਣੀ) ਕਰਕੇ ਜਮ ਦੇ ਦੁਖ ਤੋਂ ਬਚ ਜਾਈਦਾ ਹੈ। [6]ਵਜ਼ੀਰਾਂ ਨਾਲ।

ਬਿਚਰੰਤਿ ਸੁ ਲੇਹੁ ਹਨੀ[1]।ਚਿਤ ਰਾਵਰ ਕੇਰਿ ਖੁਸ਼ੀ ਜਿਤ ਹੈ।ਥਿਰਿਥੇਹਿਤ ਥਾਨ ਪਿਖੇ ਤਿਤ ਹੈ ॥ ੩੧ ॥ ਅਟਕਾਉ ਨਹੀਂ ਕਿਤ ਕੋ ਹਮਰੇ। ਚਿਤ ਚਾਹਤਿ ਮੋਦ ਵਧੈ ਤੁਮਰੇ। ਕਰਿ ਲੇਹੁ ਪਸੰਦ ਬਿਲੋਕਨ ਕੈ। ਗਢ[2] ਪਾਇ ਲਿਜੈ ਰਿਪੁ ਰੋਕਨਿ ਕੈ' ॥੩੨॥ਸੁਨਿ ਸ਼ੁਨ ਗੁਰੂ ਤਿਹ ਵਾਕ ਕਹਯੋ।'ਜਹਿਂ ਤੈਂ ਸ਼ੁਭ ਥਾਨ ਬਿਲੋਕਿ ਲਹਯੋ। ਤਿਤ ਸੰਗ ਚਲੋ ਚਢਿ ਕੈ ਹਮਰੇ। ਸਭਿ ਭੇਦ ਰਿਦੇ ਬਿਦਤਯੋ ਤੁਮਰੇ॥੩੩॥ਤਿਤ ਹੇਰਿ ਅਖੇਰ ਸੁ ਖੇਲਹਿਂਗੇ। ਗਨ ਬਾਜ ਰੁ ਸ੍ਵਾਨ ਸੁ ਪੇਲਹਿਂਗੇ[3]।ਕਰ ਜੋਰਿ ਨਰੇਸ਼ੁਰ ਬਾਤ ਕਹੀ। 'ਧਨ ਭਾਗ ਅਹੈਂ ਮੁਹਿ ਸੰਗ ਚਹੋ[4] ॥੩੪॥ ਦਿਨ ਆਜ ਮੁਕਾਮ ਇਹਾਂ ਕਰਿਯੋ। ਭੁਨਸਾਰ ਭਏ ਇਤ ਤੇ ਚਰਿਯੋ।ਸਭਿ ਥਾਨ ਦਿਖਾਵਨਿ ਆਪ ਕਰੌਂ।ਤੁਮ ਹੋਹਿ ਖੁਸ਼ੀ ਚਿਤ ਚਾਹਿ ਧਰੌਂ' ॥੩੫॥ ਇੱਤਮਾਦਿਕ ਵਾਕ ਅਨੇਕ ਕਹੇ। ਚਿਰਕਾਲ ਸਰੂਪ ਬਿਲੋਕਿ ਰਹੇ। ਕਰ ਬੰਦਨ ਕੋ ਨਿਜ ਧਾਮ ਗਯੋ।ਸਮ ਪੂਰਬ ਸੇਵ ਕਰੰਤਿ ਭਯੋ ॥ ੩੬ ॥ ਹਰਖਯੋ ਦਲ ਭੂਪ ਸਰਾਹਤਿ ਹੈ। ਪਿਖਿ ਦੇਸ਼ ਵਿਸ਼ੇਸ਼ਹਿਂ ਚਾਹਤਿ ਹੈ। ਦਿਨ ਰੈਨ ਮੁਕਾਮ ਤਹਾਂ ਕਰਿਕੈ। ਭੁਨਸਾਰ ਭਈ ਸੁਚਿਤਾ ਧਰਿਕੈ ॥ ੩੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਨਾਹਣ ਆਗਵਨ' ਪ੍ਰਸੰਗ ਬਰਨਨੰ ਨਾਮ ਪੰਚ ਚਤ੍ਵਾਰਿੰਸਤੀ ਅੰਸੂ ॥ ੪੫ ॥

੪੬. [ਜਮਨਾ ਦੇ ਕੰਢੇ ਥਾਂ ਪਸੰਦ ਕਰਨੀ]।

ਦੋਹਰਾ ॥ ਬਜਯੋ ਨਗਾਰਾ ਕੂਚ ਕੋ ਜ਼ੀਨ ਤੁਰੰਗਨਿ ਪਾਇ। ਭਯੋ ਤਮਾਰ ਭੇਰਾ ਸਕਲ ਉਤ ਨਾਹਣਪਤਿਰਾਇ॥੧॥ਕਬਿੱਤ।ਖੇਲਿਬੇ ਅਖੇਰ ਕੋ ਸਮਾਜਿ ਰਾਜਿ ਲੀਨਿ ਬਾਜ[5] ਬਾਜ ਪੈ ਅਰੂੜ ਹੈਂ[6] ਗੁਰੂ ਕੇ ਤੀਰ ਆਯੋ ਹੈ। ਕੀਨਿ ਪਦ ਬੰਦਨਾ ਆਨੰਦ ਹੈ ਮੁਕੰਦ ਜਾਨਿ, ਚਢੇ ਪ੍ਰਭੁ ਬਾਹ ਕਰਿ ਤੁੰਦ ਕੋ ਚਲਾਯੋ ਹੈ। ਬਾਜਤਿ ਨਗਾਰੇ ਗਿਰ ਭਾਰੇ ਭਾਰੇ ਨਾਦਤਿ ਹੈ', ਕਾਨਨ ਪਧਾਰੇ ਗਨ ਪਾਦਪ[7] ਸੁਹਾਯੋ ਹੈਂ। ਮ੍ਰਿਗ ਕੋ ਪੁਹਾਰੈਂ ਛੋਰਿ ਤੁਪਕ ਪੁਹਾਰੇ ਕੋਈ, ਗੁਰੂ ਬਾਨ ਮਾਰੇ ਨਹੀਂ ਕੋਊ ਜਾਨਿ ਪਾਯੋ ਹੈ ॥ ੨ ॥ ਗਿਰਵਰ ਤਰੇ ਤਰੇ ਤਰੋਵਰ ਤਰਾ ਤਰ, ਬਾਟ ਅਰੁ ਪੀਪਰ ਬਰਨਬਰ ਜਾਲਹੈਂ[8]। ਹਰਜ਼,

---

[1]ਮਾਰ ਲਓ। [2]ਕਿਲ੍ਹਾ। [3]ਦਬਾਵਾਂਗੇ। [4]ਜੋ (ਆਪ ਨੇ) ਮੇਰਾ ਸੰਗ ਚਾਹਿਆ ਹੈ। [5]ਰਾਜਾ ਬਾਜ ਆਦਿ ਸਮਾਜ ਲੈਕੇ। [6]ਘੋੜੇ ਪਰ ਚੜ੍ਹਕੇ। [7]ਭਾਰੀ ਪਹਾੜ ਭਾਰੀ ਰੁੰਜਦੇ ਹਨ। [8]ਬਿੱਛ। [9]ਪਹਾੜ ਦੇ ਹੇਠ ਹੇਠ ਬ੍ਰਿੱਛ ਹਨ (ਤਰਾ ਤਰ=) ਬਹੁਤੇ ਬੋਹੜ ਤੇ ਪਿਪਲ (ਆਦਿਕ) ਸਾਰੇ ਸ਼ੋਸ਼ਟ ਰੰਗ ਦੇ ਹਨ।

ਬਹੋੜੇਖਰੇ ਆਂਵਰੇ[1]ਉਚੇਰੇ ਪੀਨ,ਸਮੰਦਨ[2]* ਬਛੇਰੇ ਪੈ ਘਨੇਰੇ ਕ੍ਰਿਤਮਾਲ[3] ਹੈਂ। ਕਦਰ[4], ਖਦਰ[5], ਗਨ ਕਦਲੀ[6], ਕਟਰ[7], ਜੰਬੂ[8], ਸਿੰਪ[9], ਕਦੰਬ[10], ਸੋ ਮਧੂਕ[11], ਕਚਨਾਲ ਹੈਂ। ਉਰੇ ਸੁ ਏਕਨਾਲ , ਉਦਾਲਕ[12], ਰਸਾਲ[13] ਹੈਂ, ਸਰਲ[14], ਦੀਹ ਸਾਲ[15] ਹੈਂ, ਕਨੇਰੇ ਫੂਲ ਮਾਲ ਹੈਂ[16]॥੩॥ ਫਲੇ ਫਲ ਫੂਲਨਿ ਸੋਂ[17], ਝੁਕੇ ਝੁਪ[18]ਝੂਲਨਿ ਸੋਂ, ਗਾਢੇ ਤੀਨ ਮੂਲਨਿ ਸੋਂ[19]ਖਰੇ ਏਕਸਾਰ ਹੈਂ। ਪਾਤਨ ਨਿਪਾਤ ਹੈਂ, ਅਨੇਕ ਪਾਤ ਜਾਤਿ ਹੈਂ[20],ਦਿਪਤ ਬਹੁ ਭਾਂਤਿ ਹੈਂ ਸੁ ਆਰੂ ਤੇ ਅਨਾਰ ਹੈਂ। ਬਾਤਪੋਤ[21], ਤਿੰਦਕ[22], ਸਪਤਦਲ[23], ਸਿੰਧਕ[24] ਹੈਂ, ਇੰਗੁਦੀ[25], ਉਦਾਲਕ[26], ਤਿਲਕ[27],ਦੇਵਦਾਰ[28] ਹੈ। ਵਧੇ ਸਮੂਹ ਡਾਰ ਹੈਂ, ਅਧਿਕ ਬਿਸਤਾਰ ਹੈਂ, ਬਹੇ ਸੁ ਬਹੁ ਬਾਰਿ ਹੈ[29],ਬਿਸਾਲ ਗੁਲਜ਼ਾਰ ਹੈ॥੪॥ ਸ੍ਰੈਯਾ ॥ ਕੋਰਨ ਕੋ ਮੁਖ ਚੈਮੁਕਲੈ ਬਿਕਸੇ ਰੰਗ ਫੂਲਨ ਕੋਰਨ ਕੋ।ਕੋਰਨ ਕੋ ਧਰਤਾ ਤਰੁ ਰਾਜਤਿ ਬਾਜਤਿ ਪਾਤਿ ਪਤੋਰਨ ਕੋ।ਤੋਰਨ ਕੋ ਨਹਿੰ ਦਾਇਬਡੋ ਫਲ ਬੂਟਬਿਸਾਲ ਬਿਜੋਰਨ ਕੋ। ਜੋਰਨ ਕੋ ਸਿਖਰੇ ਜਨੁ ਗੀਦਤਿ ਬਾਧੁ ਕੋ ਬੇਗ ਅਕੋਰਨ ਕੋ† ॥੫॥ ਚਿੱਤ੍ਰਪਦਾਛੰਦ॥ ਮੋਰ ਬਿਸਾਲ ਅਨੇਕ ਬਿਹੰਗ ਕਬੂਤਰ ਕੋਕਿਲ[30] ਕੀਰ ਅਘੋਰਘੋਰਨਿ ਤੇ ਘਨ ਬੋਲ ਉਠਹਿੰ ਪਿਕ,ਚਾਤ੍ਰਿਕ ਔ ਚਕਵਾਨਨ ਸ਼ੋਰ। ਸੋ ਰਹਿੰ ਸੇਵਤਿ ਕਾਨਨ ਕੋ ਨਿਤ ਦੇਪਤਿ ਕੀ ਮਿਲਿ ਕੈ ਬਰ[31]

---

[1]ਆਮਲੇ। [2]ਤਿਨੀਖ ਬਿੱਛ। (ਅ) ਗਿਆਨੀ ਇਸ ਦਾ ਅਰਥ ਤੁਣ ਵੀ ਕਰਦੇ ਹਨ। [3]ਅੰਬਲਤਾਸ। [4]ਚਿੱਟੀ ਬੇਰ। [5]ਬੇਰ। [6]ਕੇਲੇ। [7]ਕਟਹਿਰ। [8]ਜਾਮਨੂੰ। [9]ਟਾਹਲੀ। [10]ਇਕ ਬਿੱਛ ਜਿਸ ਨੂੰ ਬਰਸਾਤ ਵਿਚ ਗੋਲ ਗੋਲ ਪੀਲੇ ਫੁੱਲ ਲਗਦੇ ਹਨ। [11]ਮਹੂਏ। [12]ਭਾਵ ਨਾਲੋ ਨਾਲ ਉੱਰੇ ਹੋਏ ਹਨ। [13]ਲਸੂੜੀ [ਸੰਸ:, ਉਦ੍ਦਾਲ]। [14]ਅੰਬ। [15]ਸ੍ਰੋ ਧੋ (ਅ) ਪ੍ਰਤੀਕਾਸਟ ਨਾਮੇ ਬ੍ਰਿੱਛ।(ਏ) ਚੀੜ ਜਿਸ ਵਿਚੋਂ ਰੰਦਾ ਬਰੋਜ਼ਾ ਨਿਕਲਦਾ ਹੈ [16]ਲੰਮੇ ਸਾਲ ਬ੍ਰਿੱਛ। [17]ਕਨੇਰ ਦੇ ਫੁੱਲਾਂ ਦੀਆਂ ਪੰਗਤੀਆਂ ਹਨ। [18]ਫਲਾਂ ਫੁੱਲਾਂ ਨਾਲ। [19]ਸਮੂਹ। [20]ਮੁੱਢਾਂ ਤੋਂ ਬਹੁਤ ਮੋਟੇ। [21]ਪੱਤੇ ਭਿਗਦੇ ਹਨ, ਅਨੇਕਾਂ ਜਾਤਾਂ ਪਾਤਾਂ ਦੇ ਹਨ.....। [22]ਛਿੱਛਰਾ, ਪਲਾਸ [ਸੰਸ:, ਵਾਤਪੋਥ]। [23]ਤੇਂਦੂ, ਆਬਨੂਸ ਦੀ ਇਕ ਕਿਸਮ ਦਾ ਪੇੜ।(ਅ) ਪੀਲਕ। [24]ਛਤਵਨ ਦਾ ਬੂਟਾ। ਵਿਸ਼ਾਲ ਤ੍ਵਚ; ਸਪਤ ਪੁੜਾ। [25]ਮ੍ਰਿਭਾਲੂ। [26]ਹਿੰਗੋਟ ਨਾਮੇ ਬ੍ਰਿੱਛ। ਤਾਪਸ ਤਰੁ। (ਅ) ਜੀਆ ਪੋਤਾ [ਸੰ:, ਇੰਗੁਦੀ]। [27]ਸ੍ਰੀ ਮਤ ਨਾਮੇ ਬੂਟਾ। (ਅ) ਪੁੰਨਾਗ ਦੀ ਇਕ ਜਾਤੀ। (ਏ) ਫੁਲਾਹ। [28]ਦਿਆਰ। [29]ਬੜੀ ਵਾਯੂ ਵਗਦੀ ਹੈ। [30]ਕੋਇਲ। [31]ਨਰ ਮਾਦਾ ਦੇ ਸੁਹਣੇ ਸੁਹਣੇ ਜੋੜੇ ਮਿਲਕੇ। *ਪਾ:--ਸਜੰਮਲ। †ਇਹ ਸ੍ਰੈਯਾ ਰਾਸ ੧੧ ਅੰਸੂ ੪੯ ਅੰਕ ੧੯ ਵਿਚ ਆ ਚੁਕਾ ਹੈ, ਸਾਰੇ ਦੇ ਅਰਥ ਉਥੇ ਦਿਤੇ ਹੋਏ ਹਨ।

ਜੋਰਜੋਰ ਕਰੇ ਰਵ ਕੂੰਜਤਿ ਹੈਂ,ਰੁਚਿ ਪੂਜਤਿ ਬੈਠਤਿਹੈਂ ਪਰ ਮੋਰਿ[1]*॥੬॥ ਦਾਇਕ ਜੋ ਸੁਖ, ਸੁੰਦਰ ਹੈਂ ਮੁਖ, ਹੀਨ ਰਹੈਂ ਦੁਖ ਤੇ ਹਰਖਾਇ[2]। ਖਾਇ ਸਦਾਮਨ ਭਾਵਤਿ ਜੇਵਲ,ਭੌਰ ਗੁੰਜਾਰਤਿਹੈਂਅਕੁਲਾਇ[3]।ਲਾਇਕਜੇਮਨ ਪ੍ਰੇਮ ਧਰੇ, ਮਨ ਪੀਨ ਭਏਤਨ ਜੇ ਬਿਰਧਾਇ। ਧਾਇ ਕਹਾਂ[4] ਮ੍ਰਿਗ ਮਾਲ ਫਿਰੈ,ਗ੍ਰਿਝ, ਰੋਝ[5] ਝੰਖਾਰਨ[6] ਕੇ ਸਮੁਦਾਇ†॥੭॥ਕੋਹਰਿ ਭਾਲਕਡੋਲਤਿ ਹੈਂ ਗਜ ਬੋਲਤਿ ਹੈਂ ਕਰਨੀ ਅਵਿਲੋਕ।ਈਗਦ ਦੀਰਘ ਸੂਕਰ ਧਾਰਤਿ[7] ਬ੍ਰਿੰਦ ਸਸੇ ਸੁ ਬਸੇ ਕਰਿ ਓਕ[8]। ਸ਼੍ਰਿੰਗ ਉਤੰਗ ਝੰਖਾਰਨ ਕੋ[9], ਪਲਪੀਨ[10] ਫਿਰੈਂ ਕਿਤਹੂੰ ਨਹਿੰ ਰੋਕ।ਤੀਤਰ,ਆਰਨ ਚੂੜ[11],ਬਟੇਰਨ,ਜਾਇ ਸਕੈਂ ਨ ਜਹਾਂ ਬਹੁ ਲੋਕ‡॥੮॥ਕਥਿੱਤ॥ ਲੈਕੈ ਸੰਗ ਨਾਹਣੇਸ਼ ਗੁਰੂ ਜਗਤੇਸ਼ ਹੂੰ ਕੋ, ਖੇਲਿਬੇ ਅਖੇਰ ਕੇ ਬਹਾਨੇ ਬਨ ਗਾਹਈ। ਫਿਰੈ ਦੂਰ ਦੂਰ ਲੌ ਹਜ਼ੂਰ ਸੋਂ ਬਖਾਨੈ ਬਾਕ[ਹੋਰੋ ਪ੍ਰਭੁ ਪੂਰਨ ਜਹਾਂ ਕੋ ਚਿਤ ਚਾਹਿਈ।ਹੋਇ ਸਭਿ ਰੀਤਿ ਸੁਖ,ਕੋਈ ਰੁਤ ਮੈਂ ਨ ਦੁਖ,ਦੀਜੈਫੁਰਮਾਇਮੁਖ:–ਇਹਾਂ§ ਨਿਰਬਾਹਈ[12] –। ਤਹਾਂ ਘਾਲਿ ਡੇਰਾ ਕਰੋ ਅਨੰਦ ਬਸੇਰਾ ਨਿਤ, ਨਗਰ ਬਡੇਰਾ ਬਨੈ ਆਪ ਜੋ ਉਮਾਹਈ[13]॥੯॥ ਊਚ ਨੀਚ ਥਾਨ ਫਿਰੇ ਗੁਰੂ ਭਗਵਾਨ ਬਹੁ ਮਨ ਮੈਂ ਬਿਲੰਦ ਹੀ ਪਸੰਦ ਕੋ ਨ ਆਵਈ।ਬਿਚਰਤਿ ਗਏ ਰੰਮ[14]ਜਮੁਨਾ ਪ੍ਰਵਾਹ ਜਹਾਂ, ਹੇਰਿ ਹਰਖਾਨੇ ਨੀਰ ਅਧਿਕ ਸੁਹਾਵਈ। ਦੀਰਘ ਜੁ ਦੂਨ ਤਾਂ ਕੀ ਦੁਤਿਕੋਚਊਨ[15]ਕਰੈ,ਲੋਕਨ ਤੇ ਸੂੰਨ[16] ਬਨ ਜਹਾਂ ਦ੍ਰਿਸ਼ਟਾਵਈ। ਸਭਿ ਜੀ ਕੇ ਹਾਰ ਹੈ ਕਿ ਸਬਜ਼ੀ ਬਹਾਰ ਹੈ ਸੁ ਮੰਜੁਸ ਬਿਹਾਰ ਹੈ[17] ਅਨੰਦ

[1]ਉੱਚੀ ਅਵਾਜ਼ ਕਰਕੇ ਕੂਜਦੇ ਹਨ, (ਜਿਨਾਂ ਦੀ) ਰੁਚੀ ਪੂਰਨ ਹੋ ਰਹੀ ਹੈ, ਉਹ ਪਰ ਮੋੜ ਮੋੜ ਕੇ ਬੈਠਦੇ ਹਨ। [2]ਜਿਨ੍ਹਾਂ ਦੇ ਮੂੰਹ ਸੁਹਣੇ ਹਨ ਤੇ ਸੁਖਾਂ ਦੇ ਦੇਣ ਵਾਲੇ ਹਨ ਤੇ ਜੋ ਦੁੱਖਾਂ ਤੋਂ ਹੀਨ ਹੋਕੇ ਹਰਖ ਵਿਚ ਰਹਿਦੇ ਹਨ (ਪੰਛੀ)। [3]ਕਾਹਲੀ ਨਾਲ। [4]ਕਿਧਰੇ ਤਾਂ ਦੌੜਦੀ ਫਿਰਦੀ ਹੈ। [5]ਨੀਲਗਾਏ। [6]ਬਾਰਾਸਿੰਗਾ। [7]ਵਡੀਆਂ ਵਡੀਆਂ ਹੁੱਡਾਂ ਸੂਰ ਧਾਰਦੇ ਹਨ। [8]ਘਰ ਬਣਾ ਕੇ ਰਹਿੰਦੇ ਹਨ। [9]ਬਾਰਾਸਿੰਗਿਆਂ ਦੇ। [10]ਮੋਟੇ ਮਾਸ ਵਾਲੇ। [11]ਕੁੱਕੜ। [12]ਏਥੇ ਨਿਰਬਾਹ ਹੋ ਜਾਵੇਗਾ। [13]ਜੇ ਆਪ ਚਾਹੋਗੇ। [14]ਸੁੰਦਰ। [15]ਚਉਗਣਾ। [16]ਭਾਵ ਏਕਾਂਤ। [17]ਸਭ ਦੇ ਜੀ ਦੇ ਹਰਨਹਾਰੀ ਹਰਿਆਵਲ ਦੀ ਬਹਾਰ ਹੋ ਰਹੀ ਹੈ ਤੇ ਮਨੋਹਰ ਵਿਚਰਦੀ ਹੈ (ਜਮੁਨਾ) [ਸੰਸ:, ਮੰਜੁ=ਮਨੋਹਰ]।

*ਇਹ ਛੰਦ ਬੀ ਪਿਛੇ ਥੋੜੇ ਥੋੜੇ ਪਾਠਾਂ ਦੇ ਫਰਕ ਨਾਲ ਰਾਸ ੧੧ ਅੰਸੂ ੪੯ ਅੰਕ ੨੧ ਵਿਚ ਆ ਚੁੱਕਾ ਹੈ, ਸਾਰੇ ਦੇ ਅਰਥ ਉਥੇ ਤੱਕੋ। +ਪਾਠਾਂਤ੍ਰ ਭੇਦ ਨਾਲ ਇਹ ਛੰਦ ਰਾਸ ੧੧ ਅੰਸੂ ੪੯ ਅੰਕ ੨੨ ਵਿਚ ਵੀ ਆ ਚੁੱਕਾ ਹੈ ਅਰਥ ਵੀ ਓਥੇ ਦਿਤੇ ਹਨ। ‡ਪਾਠ ਦੇ ਥੋੜੇ ਥੋੜੇ ਫਰਕ ਨਾਲ ਰਾਸ ੧੧ ਅੰਸੂ ੪੯ ਅੰਕ ੨੩ ਵਿਚ ਇਹ ਬੀ ਆ ਚੁੱਕਾ ਹੈ ਤੇ ਅਰਥ ਬੀ ਓਥੇ ਦਿਤੇ ਹਨ। §ਪਾ:–ਜਹਾਂ।

ਉਪਜਾਵਈ ॥੧੦॥ ਸੁਤਾ ਸਪਤਾਸੁ ਕੀ, ਨਸੱਯਾ ਪਾਪ ਰਾਸਿ ਕੀ ਦਿਵੱਯਾ ਮੋਖ ਦਾਸ ਕੀ ਲਖੈਂ ਜੁ ਨੇਮ ਜਮਨਾ। ਏਕ ਬਾਰਿ ਬਾਰਿ ਛੁਏ ਪਾਵਨਤਾ ਪਾਵਨ ਕੈ ਪਾਨ ਤੇ ਸ਼ਨਾਨ ਤੇ ਦੁਖਤਿ ਤਿਨ ਜਮ ਨਾ। ਸ਼ਯਾਮ ਜਲ ਜਲਜ ਬਿਲੋਚਨਿ ਕੀ ਸ਼ਯਾਮ ਪਤਿ ਚੰਚਲ,ਅਛਲ,ਜਿਨ ਛਲਯੋ ਕਾਲ-ਜਮੁਨਾ।ਜਾਂਕੇਆਨ ਸਮ ਨਾ* ਬਿਘਨ ਗਨ ਸ਼ਮਨਾ ਸਦੀਵਸਿੰਧ ਗਮਨਾ ਸੁਹਾਇ ਸ਼ੁਭ ਜਮਨਾ†॥੧੧॥ਕੇਤੀ ਦੂਰ ਤੀਰ ਤੀਰ ਫਿਰੇ ਥਰ ਥੀਰ ਧੀਰ ਹੇਰਤਿ ਗੰਭੀਰ ਨੀਰ ਸੀਰ ਸ਼ੁਭ ਚਾਲਤੇ। ਕਹੂੰ ਬੇਗ ਜ਼ੋਰ ਤੇ ਮਰੋੜਤੇ ਸੁ ਭੌਰੀ ਪਰੈ[1],ਕਹੂੰ ਫੇਨ ਫੋਰਤੇ ਕਹੂੰਕ ਸੋ ਉਠਾਲਤੇ[2]।ਕਤਹੂੰ ਉਤੰਗ ਸ਼ਯਾਮ ਰੰਗ ਕੇ ਤਰੰਗ ਬ੍ਰਿੰਦ ਕਤਹੂੰ ਮਤੰਗ ਅੰਗ ਸੰਗਨਿ ਉਛਾਲਤੇ[3]। ਪਾਥਰ ਪਖਾਲਤੇ,ਕਹੂੰਕ ਤਟ ਡਾਲਤੇ[4],ਕਿਤੇਕ ਜਲ ਹਾਲਤੇ ਝਖਾਦਿਜੰਤੁਜਾਲ ਤੇ[5] ॥੧੨॥ ਬਿਚਰੇ ਬਿਲੋਕਤਿ ਸੁ ਥਲ ਹੇਤੁ ਰੋਕਨਿ ਕੇ ਭੇਤੀ ਜੇ ਹੈਂ ਲੋਕ ਹਾਥਜੋਰਿ ਸੋ ਬਤਾਵਤੇ।ਸੁੰਦਰ ਸਿਲਾਨਕੂਲ ਜਾਨਯੋ ਅਨਕੂਲ ਆਛੇ ਖਰੇ ਦਿਢ ਮੂਲ ਜਹਾਂ ਬਿਟਪ ਸੁਹਾਵਤੇ।ਗੁਰੂ ਕੇ ਪਸੰਦ ਆਯੋ ਆਨੰਦ ਬਿਲੰਦ ਪਾਯੋ ਭਾਖਤਿ ਨਰਿੰਦ ਸੰਗ 'ਏਈ ਮਨ ਭਾਵਤੇ। ਪਿਖੈਂ ਸੁ ਪੂਰ ਆਵਤੇ[6] ਸਮੁਖ ਛਬਿ ਪਾਵਤੇ ਰਿਦੇ ਕੋ ਹਰਖਾਵਤੇ ਸੁ ਬੇਗ ਜਲ ਜਾਵਤੇ' ॥ ੧੩॥ ਮੋਦਨੀ ਪ੍ਰਕਾਸ਼ ਕੋ ਸੁਨਾਇ ਨਿਜ ਥਾਸਕੋ ਸੁ ਹੋਇ ਜਲ ਪਾਸਕੋ,ਤੁਰੰਗਕੋ ਟਿਕਾਇ ਕੈ।ਹੇਰਿਤਰੁ ਮੂਲ ਕੋ ਸੁ ਜਮਨਾ ਕੇ ਕੂਲ ਕੋ ਨਿਵੇਸ ਹੇਤੁ ਉਤਰੇ ਅਨੰਦ ਕੋ ਬਢਾਇ ਕੈ। ਤਾਤਕਾਲ ਡਾਲਿ ਕਰਿ ਫਰਸ਼ ਉਤਾਲ ਕਰਿ ਗਾਦੀ ਰੰਗ ਲਾਲ ਕੀ ਸੁ ਦਾਸਨਿ ਡਸਾਇ ਕੈ। ਬੈਠਿ ਸ਼੍ਰੀ ਗੁਬਿੰਦ ਸਿੰਘ ਬੋਲਤਿ ਨਰਿੰਦ ਸੰਗ 'ਸੁੰਦਰ ਬਿਲੰਦ ਹੈ ਪਸੰਦ ਮਨ ਭਾਇ ਕੈ ॥ ੧੪ ॥

[1]ਘੁੰਮਰ ਪੈਂਦਾ ਹੈ। [2]ਕਿਤੇ ਓਹ (ਘੁੰਮਰ) ਝੱਗ ਛੋੜਦੇ ਹਨ ਤੇ ਕਿਤੇ (ਓਹ ਝੱਗ) ਬਣਾਉਂਦੇ ਹਨ। [3]ਕਿਤੇ ਹਾਥੀ (ਜਲ ਕ੍ਰੀੜਾ ਕਰਦੇ) ਅੰਗਾਂ ਨਾਲ (ਪਾਣੀ) ਉਛਾਲਦੇ ਹਨ (ਜੰਗਲੀ ਹਾਥੀ ਸ਼ਿਵਾਲਕ ਵਿਚ ਹੋਨ)।(ਅ) ਮਾਨੋ ਹਾਥੀ.....। [4]ਕਿਨਾਰੇ ਢਹਿ ਰਹੇ ਹਨ। [5]ਤੇ ਕਿਤੇ ਕੁ ਸਮੂਹ ਮੱਛੀ ਆਦਿ ਜੰਤੂਆਂ ਕਰਕੇ ਜਲ ਹਿੱਲਦਾ ਹੈ। [6]ਪੂਰਨ (ਜਲ ਦਾ ਵੇਗ) ਆਉਂਦਾ ਦਿੱਸਦਾ ਹੈ।

*ਇਹ ਟਿਕਾਣਾ ਸੱਚਮੁਚ ਬੜਾ ਸੁਹਣਾ ਤੇ ਰਮਣੀਕ ਹੈ, ਜਮਨਾ ਦਾ ਪ੍ਰਵਾਹ ਏਥੇ ਉਪਰੋਂ ਆਉਂਦਾ ਸ਼ਿਵਾਲਕ ਨਾਲ ਟੱਕਰ ਖਾਕੇ ਹੇਠ ਨੂੰ ਮੁੜਦਾ ਭਾਢਾ ਖੂਬਸੂਰਤ ਲਗਦਾ ਹੈ। ਜਲ ਦਾ ਰੰਗ ਬੀ ਸਿਆਲੇ ਵਿਚ ਅਜੀਬ ਨੀਲਾ ਨੀਲਾ ਹੁੰਦਾ ਹੈ. ਕਿਨਾਰਾ ਉਚਾ ਹੈ। ਕਦੇ ਖਾਲਸਾ ਏਥੇ ਰੌਣਕ ਵਧਾਵੇ ਤਾਂ ਚੰਗਾ ਹੋਵੇ, ਬੜਾ ਸੁਹਣਾ ਥਾਉਂ ਹੈ।

†ਇਹ ਕਬਿਤ ਸ਼੍ਰੀ ਗੁਰ ਨਾਨਕ ਪ੍ਰਕਾਸ਼ ਉਤ੍ਰਾਰਧ ਅਧਯਾਯ ੫੭ ਅੰਕ ੧੦੨ ਵਿਚ ਆ ਚੁਕਾ ਹੈ। ਅਰਥ ਵੀ ਉਥੇ ਦਿਤੇ ਹਨ।

ਜਮਨਾ ਪ੍ਰਵਾਹਇਕ,ਦੂਸਰੇ ਉਤੰਗ ਤਟ[1],ਤੀਸਰੇ ਤਰੁਨਿਠਟ[2]ਸੈਲਨਕੀ ਸੈਲ ਹੈ[3]। ਸਬਜ਼ੀ ਸੁਹਾਇ, ਬਿਨ ਪੰਕ ਹੈ ਸੁ ਥਾਇ, ਸ਼ੁਭ ਦੂਣ ਬਿਸਤਾਰ ਸੋ ਉਦਾਰ ਚਲੈ ਗੈਲ ਹੈ[4]।ਮੇਦਨੀ ਪ੍ਰਕਾਸ਼ ਸੁਨਿ ਹਾਥ ਜੋਰਿ ਬਾਕ ਭਨਿ ‘ਮਨ ਕੀ ਪਛਾਨੋ ਤੁਮ ਦੇਖਸੋ ਥਲ ਛੈਲ ਹੈ[5]।ਈਹਾਂ ਲਗਿ ਹੱਦ ਹਮ ਕਰੀ ਰਿਪੁ ਸੈਗ ਬਦ[6] ਕੇਤੀ ਬਾਰ ਜਿਦੇਂ ਕਰਿ ਜੈਗ ਭਯੋ ਐਲ ਹੈ’ ॥ ੧੫ ॥ ਫਤੇ ਸ਼ਾਹ ਮਹੀਪਾਲ ਹਮ ਤੇ ਬਿਸਾਲ ਦੇਸ਼ ਧਾਰਤਿ ਸ਼ਗੁਰ ਸੂਰ ਲੈ ਕੈ ਸਮੁਹਾਤਿ ਹੈ। ਦੇਤਿ ਹੈ ਬਿਖਾਦ ਕੋ ਨ ਰਾਖੈ ਮਿਰਜਾਦ ਕੋ, ਬਿਰੋਧ ਪਰਸੋ ਆਦਿ ਕੋ ਨ ਹੋਤਿ ਕਬਿ ਸ਼ਾਂਤਿ ਹੈ। ਯਾਂ ਤੇ ਮੈਂ ਅਰਾਧੇ ਉਰ, ਆਏ ਆਪ ਬਲੀ ਗੁਰ, ਕਾਮਨਾ ਕੋ ਜਾਨਿ ਮਨ ਪੂਰੀ ਸਭਿ ਭਾਂਤਿ ਹੈ। ਹੱਦ ਪੈ ਨਿਵੇਸ ਕੀਨਿ ਭਯੋ ਸਭਿ ਤ੍ਰਾਸ ਹੀਨ,ਮੋਕੋ ਦਾਸ ਚੀਨ ਪਾਸ ਲੀਨਿ ਬਾਸ ਖਯਾਤ ਹੈ[7] ॥੧੬॥ ਸੁਨਿ ਕੈ ਨਰਿੰਦ ਪੀਰ[8] ਸ਼੍ਰੀ ਗੁਰਿੰਦ ਸਿੰਘ ਬੀਰ, ਦਈ ਕਹਿ ਧੀਰ ‘ਜੌਲੌ ਹਮ ਥਿਰੈਂ ਥਾਨ ਮੈਂ । ਕੌਨ ਸੀਸ ਧਾਰੇ ਦੋਇ, ਆਇ ਕੈ ਸਮੁਖ ਹੋਇ[9] ਤੀਰਨਿ ਪੁਰੋਇ ਰਿਪੁ ਕਰੌਂ ਘਮਸਾਨ ਮੈਂ। ਬਾਪੁਰੇ ਅਪਰ ਇਨ ਗਿਨਤੀ ਬਖਾਨੈ ਕਹਾਂ ਲਰੈ ਜੋ ਨੁਰੰਗ ਸਾਰੇ ਰੰਗ ਦੋਊ ਹਾਨ ਮੈਂ[10]। ਅਭੈ ਦਾਨ ਦੀਨਿ ‘ਰਹੋ ਸੁਖ ਮੈਂ ਅਸੀਨ[12] ਅਬਿ,ਚਿੰਤ ਤੇ ਬਿਹੀਨ ਕਾਨ ਆਨ ਕੀ ਨ ਮਾਨ ਮੈਂ’[13]॥੧੭॥ ਸ੍ਰੈਯਾ ॥ ਬਾਕ ਬਿਲਾਸ ਪ੍ਰਭੂ ਇਮ ਕੀਨਿ ਨਰਿੰਦ ਬਿਲੰਦ ਅਨੰਦ ਕਿਯੋ। ਭੀਰ ਬਿਹੀਰ ਕੀ ਮਾਰਗ ਤੇ ਸਮੁਦਾਇ ਸਮਾਜ ਪਹੁੰਚਿ ਗਯੋ। ਕੀਨਿ ਨਿਵੇਸ਼ ਅਸ਼ੇਸ਼ ਹੀ ਸੈਨ, ਤੁਰੰਗ ਕੋ ਬ੍ਰਿੰਦ ਲਗਾਇ ਦਯੋ। ਆਪਨੇ ਆਪਨੇ ਥਾਨ ਸਭੀ,ਅਵਿਲੋਕਿ ਕੁਸ਼ਾਦ[14] ਕੋ ਰੋਕ ਲਯੋ ॥੧੮॥ ਕਵਿੱਤ॥ ਤਨ ਦੀਨ[15] ਚਾਨਣੀ ਚਕੋਦ[16] ਚਾਰੁ ਚਹੂੰ ਦਿਸ਼ਿ ਝਾਲਰ ਜ਼ਰੀ ਕੀ ਗਨ ਲਰੀ ਮੁਕਤਾਨ ਕੀ। ਰੇਸ਼ਮ ਕੀ ਡੋਰਨ ਸੋਂ ਐਂਚਿ ਕਰਿ ਜੋਰਨ ਸੋਂ[17] ਬੰਧਿ ਚਹੂੰ ਓਰਨ ਸੋਂ ਗਾਢੀ ਕੈ ਮਹਾਨ ਕੀ[18]।

[1]ਉੱਚਾ ਹੈ ਕਿਨਾਰਾ । [2]ਤੀਸਰੇ ਬ੍ਰਿੱਛਾਂ ਦਾ ਠਾਠ (ਖੂਬ ਹੈ) । (ਅ) ਸੂਰਜ ਦੀ ਸ਼ੋਭਾ ਭੀ ਅਰਥ ਲਾਉਂਦੇ ਹਨ। [3]ਪਹਾੜਾਂ ਦੀ ਸੈਰ ਹੈ।[4]ਬੜਾ ਰਾਹ ਚਲਦਾ ਹੈ।[5]ਸੁੰਦਰ । [6]ਨੀਯਤ ਕੀਤੀ ਹੋਈ ਹੈ। [7]ਜੰਗ ਦਾ ਰੌਲਾ ਪਿਆ ਹੈ । [8]ਨੇੜੇ ਵਾਸਾ ਲਿਆ ਹੈ ਪ੍ਰਗਟ ਹੀ । [9]ਰਾਜੇ ਦਾ ਦੁਖ । [10]ਕੌਣ ਦੋ ਸਿਰਾਂ ਵਾਲਾ ਜੰਮਿਆ ਹੈ ਜੋ ਸਾਹਮਣੇ ਹੋਵੇ । [11]ਰੰਗ (ਅਨੰਦ) ਨਾਸ਼ ਕਰ ਦਿਆਂਗਾ । [12]ਸੁਖਾਂ ਵਿਚ ਟਿਕ ਕੇ । [13]ਮਨ ਵਿਚ ਨਾਂ (ਜਾਣੋ)। [14]ਖੁੱਲ੍ਹਾ (ਥਾਂ)। [15]ਤਾਣ ਦਿਤੀ । [16]ਚਾਰ ਕੋਨਿਆਂ ਵਾਲੀ ਚਾਨਣੀ । [17]ਜ਼ੋਰ ਨਾਲ । [18]ਬਹੁਤ ਤਕੜੀ ਕੱਸ ਦਿੱਤੀ ।

ਤੰਬੂ ਜੁ ਕਦੰਬ ਆਡ ਦੀਨੇ ਹੈਂ[1] ਬਿਲੰਬ ਬਿਨ, ਤਾਨੀ ਹੈ ਬਨਾਤ ਕੀ ਕਨਾਤ ਓਟ ਠਾਨਿ ਕੀ[2]। ਲੈਨ[3] ਹੈ ਕਿਕਾਨ ਕੀ ਸੁਹਾਈ ਦੁਤਿਵਾਨ ਕੀ ਬਨਾਈ ਬੁੱਧਿਵਾਨ ਕੀ ਦਿਖਾਈ ਰੈਂਗਵਾਨ ਕੀ[4] ॥ ੧੯ ॥ ਲਾਗਜੋ ਹੈ ਅਸ਼ੋਸ਼ ਭੋਰਾ ਉਠਿਕੈ ਨਰੇਸ਼ ਹੇਰਾ ਲੈ ਕੈ ਗੁਰ ਆਇਸੁ ਕੋ ਆਪ ਜਾਨਿ ਕੀਨਿਯੋ।ਦੂਨ ਅਭਿਰਾਮਨੀ ਮੈਂ ਜਾਮਨੀ ਬਿਤੀਤ ਕਰੀ, ਜਮੁਨਾ ਕੇ ਜਲ ਮੈਂ ਸ਼ਨਾਨ ਕਰਿ ਲੀਨਿਯੋਂ।ਚਾਰ ਘਰੀ ਦਿਨ ਚਰੇ ਨਾਹਣੇਸ਼ ਪਾਸ ਆਯੋ ਬੰਦਨਾ ਕੋ ਠਾਨਿ ਪਗ ਪ੍ਰਭੂ ਪ੍ਰੇਮ ਭੀਨਿਯੋ। ਬੈਠਿਕੈ ਪ੍ਰਸੰਗ ਕੋਈ ਬੋਲਜੋ ਰਸ ਰੰਗ ਸੋਈ ਬੂਝਜੋ ਜਜੋਂ ਬਤਾਇ ਦੇਤਿ ਬਿਲਮ ਬਿਹੀਨਯੋ ॥ ੨੦ ॥ ਬਾਕ ਕੋ ਪ੍ਰਕਾਸ਼ ਕੀਨਿ ਮੇਦਨੀ ਪ੍ਰਕਾਸ਼ ਸੰਗ 'ਸੁਨੋਂ ਮਹਿਪਾਲਕ ! ਜਜੋਂ ਰੀਤਿ ਰਾਜਨੀਤਿ ਕੀ।ਸੁਭਟ ਪ੍ਰਚੰਡਕੋ ਘਮੰਡ ਹੁਇਆਗੋ ਬਹੁ ਕੈਸੇ ਬਿਨ ਜੰਗ ਤੇ ਧਰੈਂਗੇ ਧੀਰ ਚੀਤਕੀ[5]।ਵਧੈ ਗੋ ਵਿਰੋਧ, ਸਮਸ਼ੇਰ ਕੇਬਸਨ ਜੋਧ[6], ਹਤੈਂ ਸ਼ਮਸ਼ੇਰ ਕ੍ਰੋਧ, ਰੱਛਾ ਕਰੈਂ ਮੀਤ ਕੀ। ਚਾਹੀਏ ਮਵਾਸ ਕੋਟ ਬਨੈ[7] ਆਪ ਪਾਸ ਓਟ, ਤ੍ਰਾਸ ਦੇ ਰਿਪੂਨ, ਪੁਨ ਆਸ ਧਰੈਂ ਜੀਤਕੀ[8] ॥ ੨੧ ॥ ਨਾਹਣ ਨਰਿੰਦ ਹਾਥ ਬੈਦਿਕੈ ਬਖਾਨਜੋਤਬਿੰਬਨੈ ਤਾਤਕਾਲ ਨ ਬਿਲਮ ਮੋਹਿ ਭਾਇ ਹੈ। ਮਗਰੀ ਅਲੀਕ[9] ਔਰ ਪ੍ਰਜਾ ਜੋਤੀ ਦੇਸ਼ ਬੀਚ ਕਰਿਹੌਂ ਬਟੋਰਨਿ ਪਹੁੰਚੈ ਸਹਿਸਾਇ ਹੈ। ਕਰੀਏ ਹਕਾਰਨਿ ਮਜੂਰ ਔਰ ਕਾਰੀਗਰ ਸੁਨਿਬੇ ਤੇ ਜਹਾਂ ਕਹਾਂ ਆਇਏ ਉਤਲਾਇ ਹੈਂ। ਅਪਨਿ ਲਗਾਵੋਂ ਸੈਨ, ਸ਼ੀਘ੍ਰ ਹੁਇਏ ਤਯਾਰ ਐਨ,ਹਮੈਂ ਕਾਹੂੰ ਭੈ ਨ ਰਿਪੁਤ੍ਰਾਸ ਘਨੇਪਾਇਹੈ'॥੨੨॥ ਸ੍ਰੈਯਾ ॥ ਸ਼੍ਰੀ ਕਲਗੀਧਰ ਸੋਂ ਕਹਿ ਕੈ ਸਭਿ ਗ੍ਰਾਮਨਿ ਮੈਂ ਤਤਕਾਲ ਪਠਾਏ। ਮਾਨਵ ਬ੍ਰਿੰਦ ਬਟੋਰਨਿ ਕੀਨਿ ਹੁਤੇ ਨਿਜ ਦੇਸ਼ ਮੈਂ ਸਾਰੇ ਬੁਲਾਏ। ਆਇ ਹਜ਼ਾਰਨ ਕੋਟ ਬਨਾਵਨਿ ਬ੍ਰਿੰਦ ਮਜੂਰ ਸੁਨੇ ਚਲਿ ਆਏ।ਭੀਰ ਭਈ ਗੁਰ ਦੇਗ ਚਲੈ ਬਿਨ ਤੋਟ ਰਹੈ ਪਿਖਿ ਕੈ ਬਿਸਮਾਏ॥੨੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜਗ੍ਰੰਥੇ ਪੂਰਬਮਰੁਤੇ 'ਜਮਨਾਤਟਆਗਮਨ' ਪ੍ਰਸੰਗ ਬਰਨਨੰਨਾਮ ਖਸ਼ਟਚਤ੍ਵਾਰਿੰਸਤੀਅੰਸੁ॥੪੬॥

---

[1]ਤੰਬੂ ਸਾਰੇ ਤਾਣ ਦਿੱਤੇ। [2]ਓਟ ਕਰ ਦਿੱਤੀ। [3]ਕਤਾਰ। [ਅੰਗ੍ਰੇਜ਼ੀ, ਲਾਈਨ]। [4]ਬੁਧੀਵਾਨਾਂ ਨੇ (ਅੱਡੋ ਅੱਡ) ਰੰਗ (ਦੇ ਘੋੜਿਆਂ) ਦੀ (ਕਤਾਰ) ਬਨਾ ਦਿਖਾਈ ਹੈ। [5]ਚਿਤ ਵਿੱਚ ਧੀਰਜ ਕੀਕੂੰ ਧਾਰਨਗੇ ਭਾਵ ਟਿਕ ਕੇ ਕੀਕੂੰ ਬੈਠਣਗੇ। [6]ਜੋਧਿਆਂ ਦਾ ਵੱਸਣਾ ਸ਼ੇਰਾਂ ਵਾਂਙੂ ਹੋਵੇਗਾ ਭਾਵ ਹਰ ਵੇਲੇ ਜੰਗ ਨੂੰ ਤਿਆਰ। [7]ਰਖਜਾ ਦਾ ਥਾਉਂ ਕੋਈ ਕਿਲਾ ਬਣੇ। [ਸੰਸ:, ਮਵਾਸ=ਰਾਖੀ ਦਾ ਥਾਉਂ]। [8]ਜੇ ਵੈਰੀਆਂ ਨੂੰ ਡਰ ਦੇਵੇ, ਫਿਰ (ਸੂਰਮੇ) ਜਿੱਤ ਦੀ ਆਸਾ ਰੱਖਣ। [9]ਸੈਨਾ।

੪੭. [ਪਾਂਵਟਾ ਰਚਿਆ]।

ਦੋਹਰਾ ॥ ਭਈ ਭੀਰ ਜਿਤ ਕਿਤਹੁੰ ਤੇ ਨਰ ਪਹੁੰਚੇ ਸਮੁਦਾਇ । ਜੰਗਲ ਮਹਿੰ ਮੰਗਲ ਕਰਨੋ ਕਲਗ਼ੀਧਰ ਹਰਿਖਾਇ ॥ ੧ ॥ ਤੋਟਕ ਛੰਦ ॥ ਹਿਤ ਕੋਟ ਚਿਨਾਵਨਿ ਚਾਹਿ ਧਰੀ । ਕਲਗ਼ੀਧਰ ਆਇਸੁ ਏਵ ਕਰੀ । 'ਅਬਿ ਲੇਹੁ ਹਜ਼ਾਰ ਕਰਾਹ ਕਰੋ[1] । ਜਮਨਾ ਤਟ ਲਯਾਇ ਬਨਾਇ ਧਰੋ' ॥ ੨ ॥ ਸੁਨਿ ਆਇਸੁ ਦਾਸਨਿ ਸ਼ੀਘ੍ਰ ਧਰੀ । ਬਨਵਾਇ ਭਲੇ ਬਿਧਿ ਸੰਚ ਕਰੀ । ਸਭਿ ਆਨਿ ਧਰਨੋ ਤਤਕਾਲ ਤਹਾਂ । ਜਮਨਾ ਤਟ ਬੈਠਨਿ ਥਾਨ ਜਹਾਂ॥੩॥ ਗੁਰ ਨਾਨਕ ਆਦਿਕ ਨਾਮ ਲਿਏ । ਕਰ ਜੋਰਿ ਖਰੇ ਅਰਦਾਸ ਕਿਏ । 'ਦਸਮੋ ਪਤਿਸ਼ਾਹ ਚਿਨਾਵਤਿ ਹੈਂ । ਜਮਨਾ ਤਟ ਕੋਟ ਬਨਾਵਤਿ ਹੈਂ ॥ ੪ ॥ ਦਿਨ ਰੈਨ ਸਹਾਇਕ ਆਪ ਬਨੋ । ਬਿਘਨਾਗਨ ਕੋ ਤਤਕਾਲ ਹਨੋ'।ਇਮ ਹੋਇ ਖਰੇ ਅਰਦਾਸ ਕਰੀ । ਕਰ ਬੰਦਿ ਭਲੇ ਪਰਣਾਮ ਕਰੀ ॥ ੫ ॥ ਬਹੁਰੋ ਸਭਿ ਮੈਂ ਬਰਤਾਇ ਦਿਯੋ।ਕਰਿ ਆਦਰ ਲੇ ਮੁਖ ਖਾਨਿ ਕਿਯੋ । ਪੁਨ ਆਪ ਉਠੇ ਨ੍ਰਿਪ ਸੰਗ ਲਿਯੋ । ਪਰਧਾਨ ਸਮੂਹ ਸੁ ਸੰਗ ਭਯੋ ॥ ੬ ॥ ਬਿਸਤਾਰ ਜਿਤੋਕ ਬਿਸਾਲ ਚਹਨੋ । ਚਿਨਿਬੇ ਕਹੁ ਕੋਟ ਸੁਨਾਇ ਕਹਨੋ । ਜਿਸ ਬੀਚ ਹਜ਼ਾਰਹੁੰ ਬੀਰ ਰਹੈਂ।ਹਯ ਬ੍ਰਿੰਦਨਿ ਕੋ ਜਹਿੰ ਥਾਨ ਲਹੈਂ॥੭॥ਲਰਿਬੇ ਹਿਤ ਘਾਤ ਬਨਾਇ ਕਰੋ । ਹਤਿ ਹੋਤੁ ਤੁਫੈਗ ਬਿਧਾਨ ਧਰੋ[2] । ਗੁਰ ਪੂਰਬ ਹਾਥ ਲਗਾਇ ਦਯੋ । ਰਣ ਲੇਨਿ ਫਤੇ ਉਤਸਾਹ ਹਿਯੋ ॥ ੮ ॥ ਸਮੁਦਾਇ ਲਗੇ ਸਭਿ ਕਾਰ ਕਰੈਂ । ਗਨ ਪਾਹਨ ਆਨਿ ਬਨਾਇ ਧਰੈਂ । ਮ੍ਰਿਤਕਾ ਗਨ ਡਾਲਤਿ ਪੰਕ[3] ਘਨੋ।ਬਹੁ ਰੌਰ ਪਰੋ ਬਡ ਜੰਗ ਮਨੋ॥੯॥ ਸਿਰ ਊਪਰ ਕੋਇ ਉਠਾਵਤਿ ਹੈ । ਗਨ ਪਾਥਰ ਕੋ ਉਖਰਾਵਤਿ ਹੈਂ। ਰਘੁਬੀਰ ਮਨੋ ਦਧਿ ਸੇਤੁ ਕਰਨੋ[4] । ਨਰ ਬ੍ਰਿੰਦਨਿ ਤੇ ਇਮ ਰੌਰ ਪਰਨੋ ॥ ੧੦ ॥ ਕਹਿ ਕੋਇਕ ਕਾਰ ਕਰਾਵਤਿ ਹੈਂ । ਬਿਧਿ ਰਾਖਨਿ ਕੋ ਸੁ ਬਤਾਵਤਿ ਹੈਂ । ਗੁਰ ਸੰਝ ਸਕਾਰ[5] ਨਿਹਾਰਤਿਹੈਂ।ਮੁਖ ਸਾਧਹਿੰ ਸਾਧ[6]ਉਚਾਰਤਿ ਹੈਂ ॥੧੧॥ ਮਹਿਪਾਲਿਕ ਸੈਨ ਕਰੈ ਕ੍ਰਿਤਕੋ। ਗੁਰ ਸੰਗਤਿ ਭਾਉ ਧਰੇ ਚਿਤਕੋ। ਕਲਗ਼ੀਧਰ ਕੇ ਭਟ ਕਾਰ ਕਰੈਂ। ਪੰਚ ਭ੍ਰਾਤ ਕਰਾਵਤਿ ਤੀਰ ਥਿਰੈਂ ॥੧੨॥ ਬਡ ਬ੍ਰਿੰਦ ਮਹਿੰਦਨਿ ਸੰਗ ਲਿਯੋ।ਨੰਦਚੰਦ ਕਹੈ ਉਤਸਾਹ ਦਿਯੋ।ਨਰ ਹੋਇ ਹਜ਼ਾਰਹੁੰ ਆਨਤਿ ਹੈਂ ।

[1]ਹਜ਼ਾਰ ਰੁਪੱਯੇ ਦਾ ਕੜਾਹ ਪ੍ਰਸ਼ਾਦ ਕਰੋ [2]ਮਾਰਨੇ ਲਈ ਬੰਦੂਕਾਂ ਦੀ ਬਿਧੀ ਬਨਾਓ । [3]ਚਿੱਕੜ ਭਾਵ ਗਾਰਾ । [4]ਰਾਮਚੰਦ੍ਰ ਮਾਨੋ ਸਮੁੰਦਰ ਤੇ ਪੁਲ ਬਨ੍ਹਾ ਰਿਹਾ ਹੈ । [5]ਸ਼ਾਮਾਂ ਨੂੰ ਤੇ ਸਵੇਰੇ । [6]ਸ਼ਾਬਾਸ਼ ਸ਼ਾਬਾਸ਼ ।

ਕਰਿ ਚੂਰਨਤਾ ਗਢ ਠਾਨਤਿ ਹੈਂ॥੧੩॥ਸਭਿ ਬਾਸੁਰ ਦੇਗ਼ ਬਿਸਾਲ ਚਲੈ। ਮਨ ਭਾਵਤਿ ਭੋਜਨ ਭੂਰ ਮਿਲੈ। ਗੁਰ ਲੈ ਕਰਿ ਸੈਗ ਮਹੀਪਤਿ ਕੋ।ਫਿਰਿ ਹੇਰਤਿ ਹੈਂ ਸਗਰੀ ਕ੍ਰਿਤ ਕੋ ॥ ੧੪ ॥ ਬਹੁ ਸ਼ੀਘ੍ਰ ਬਨਨੋ ਉਤਸਾਹਤਿ ਹੈਂ। ਗਢ ਕੋ ਦਿਢ ਠਾਨਿ ਉਮਾਹਤਿ ਹੈਂ।ਦਿਨਦ੍ਵਾਦਸ਼ ਮੈਂ ਸਭਿ ਤਯਾਰ ਕਰਸੋ। ਗਨ ਪਾਹਨ ਪੰਕ ਮਹਾਨ ਧਰਸੋ॥੧੫॥ਰਚਿ ਸੁੰਦਰ ਦ੍ਵਾਰ ਉਦਾਰ ਮਹਾਂ[1]। ਦ੍ਰਿੜ੍ਹਤਾ ਬਹੁ ਠਾਨਿ ਜਹਾਂ ਸੁ ਕਹਾਂ।ਰਿਪੁ ਆਇ ਸਮੀਪ ਸਕੈ ਨ ਕਬੈ।ਰਹਿ ਅੰਤਰਿ ਮਾਰਤਿ ਬਾਹਰ ਸਬੈ[2]॥੧੬॥ ਗਜ਼੍ਹ ਪੂਰਨ ਕੀਨਿ ਬਨਾਇ ਗਨੈ। ਜਿਸ ਮੈਂ ਰਚਿਰੀਤਿ ਮਹਾ ਨਰਨੈ[3]।ਗੁਰ ਪਾਸ ਮਹੀਪਤਿ ਜਾਤਿ ਭਯੋ।ਪਿਖਿ ਕੋਟ ਬਿਸਾਲ ਅਨੰਦ ਹਿਯੋ*॥੧੭॥–ਅਰਿ ਨ੍ਹਿੰਦਨ ਕੀ ਨਹਿੰ ਚਿੰਤ ਰਹੀ। ਗੁਰ ਪੂਰਨ ਕੀ ਕਰੁਨਾ ਸੁ ਲਹੀ–।ਪਦ ਪੰਕਜ ਬੰਦਤਿ ਬੈਠਿ ਗਯੋ। ਮਨ ਕੀ ਤਿਹ[4] ਜਾਨਿ ਬਖਾਨਿ ਕਿਯੋ ॥ ੧੮ ॥ 'ਸੁਨਿ ਭੂਪਤਿ! ਤ੍ਰਾਸ ਨ ਤਾਵਦ ਹੈ। ਇਸ ਥਾਨ ਬਿਖੈ ਹਮ ਜਾਵਦ ਹੈਂ । ਅਸ ਕੋ ਬਲਵਾਨ ਜੁ ਆਇ ਸਕੈ। ਕਰਿ ਭੌਂਹਨ ਬੰਕ ਜੁ ਤੋਹਿ ਤਕੈ॥੧੯॥ਪਗ ਪਾਵਨ ਦੇਉਂ ਨਹੀ ਕਿਹ ਕੋ। ਚਢਿ ਆਇ, ਲਖੈ ਮਿਤ੍ਰ ਹੈ ਤਿਹ ਕੋ । ਨਿਸ਼ਚਿੰਤ ਸਦਾ ਨਿਜ ਰਾਜ ਕਰੋ।ਗੁਰਧਾਮ ਬਿਖੈ ਨਿਤ ਭਾਉ ਧਰੋ॥੨੦॥ਜੁਗ ਲੋਕ ਸਹਾਇਕ ਹੋਵਹਿੰ ਗੇ। ਬਿਘਨੈ ਗਨ ਪਾਪਹਿੰ ਖੋਵਹਿੰਗੇ[5] । ਕਰ ਜੋਰਿ ਬਿਨੈ ਮਹਿਪਾਲ ਕਰੈ। 'ਮਨ ਮੋਰ ਭਰੋਸ ਇਹੀ ਸੁ ਧਰੈ॥੨੧॥ ਮਨ ਕਾਮਨ ਪੂਰਨ ਮੋਹਿ ਕਰੀ । ਹਦ ਪੈ ਰਚਿ ਕੋਟ ਸੁ ਚਿੰਤ ਹਰੀ । ਨਿਤ ਰਾਵਰ ਕੇਰ ਪ੍ਰਤਾਪ ਮਹਾਂ।ਸੁਨਿ-ਯੈਤਿ ਪ੍ਰਿਥੀ ਤਲ ਜਾਂਹਿ ਤਹਾਂ[6]॥੨੨॥ਇਮ ਧੀਰਜ ਦੀਨਿ ਮਹੀਸ਼ੁਰ ਕੋ। ਲਖਿ ਲੀਨਿ ਗੁਰੂ ਤਨ ਈਸ਼ੁਰ ਕੋ[7] । ਕਰ ਜੋਰਤਿ ਸੇਵਤਿ ਭਾਉ ਧਰੇ।ਬਹੁ ਬਾਰਨ ਬਾਕ ਬਿਲਾਸ ਕਰੇ॥੨੩॥ ਗੁਰ ਸੈਗ ਅਖੇਰ ਪਯਾਨਤਿ ਹੈ। ਜਿਤ ਕਾਨਨ ਦੀਹ ਬਖਾਨਤਿ ਹੈ । ਮ੍ਰਿਗ ਕੋਹਰਿ ਆਇ ਸੰਘਾਰਤਿ ਹੈਂ । ਤੁਪ-

[1]ਵਡੇ ਵਡੇ ਸੁਹਣੇ ਦਰਵਾਜ਼ੇ ਬਣਾਏ।[2]ਅੰਦਰ ਰਹਿਕੇ (ਅੰਦਰਲੇ ਬਾਹਰਲਿਆਂ ਨੂੰ ਮਾਰਦੇ ਰਹੇ ਗੋਲੀਆਂ। [3]ਬਹੁਤੇ ਪੁਰਸ਼ਾਂ ਦੇ ਰਹਿਣ ਦੀ ਤਰਕੀਬ ਕੀਤੀ। (ਅ) ਮਹਾਨ ਰਨੈ=ਮਹਾਨ ਜੰਗ ਦੀ ਰੀਤਿ ਮੁਜਬ ਰਚੀ। [4]ਤਿਸ ਦੇ ਮਨ ਦੀ ਜਾਣਕੇ। [5]ਗੁਰੂ ਜੀ ਨੂੰ ਈਸ਼ਵਰ ਸਰੂਪ ਜਾਣ ਲਿਆ (ਰਾਜੇ ਨੇ)।

*ਗਜ਼ ਦੇ ਅੰਦਰ ਦਾ ਪੱਕਾ ਸਥਾਨ ਸਤਿਗੁਰ ਦਾ ਗੁਰਦਵਾਰੇ ਦੇ ਰੂਪ ਵਿਚ ਖੜਾ ਹੈ। ਪਰੰਤੂ ਗਾਰੇ ਤੇ ਪੱਥਰਾਂ ਦਾ ਕੋਟ ਅਰ ਕੱਚੇ ਕੋਠੇ ਸਭ ਸਫਾ ਹੋ ਚੁਕੇ ਹਨ। ਨਗਰ ਪਾਉਂਟਾ ਹੁਣ ਤੱਕ ਵਸਦਾ ਹੈ। ਸਤਿਗੁਰ ਦੇ ਟਿਕਾਣੇ ਹੋਰ ਵੀ ਲਾਏ ਹਨ।

ਕਾਨ ਕੈ ਬਾਨ ਪ੍ਰਹਾਰਤਿ ਹੈਂ॥੨੪॥ ਬਹੁ ਬਾਜ ਸਿਚਾਨਨਿ ਸ੍ਵਾਨਨਿ ਕੌ। ਇਮ ਛੋਰਤਿ ਗਾਹਤਿ[1] ਕਾਨਨ ਕੌ। ਕਲਗ਼ੀਧਰ ਕੌ ਹਰਖਾਵਤਿ ਹੈ। ਬਨ ਕੀ ਬਹੁ ਘਾਤ ਬਤਾਵਤਿ ਹੈ॥ ੨੫॥ ਥਿਰਤਾ ਪੁਨ ਆਇ ਨਿਵੇਸ ਕਰੈਂ। ਮਿਲਿ ਬੈਠਤਿ ਹੈਂ ਉਰ ਭਾਉ ਧਰੈਂ। ਨਰ ਕੌ ਨਿਜ ਦੇਸ਼ ਪਠਾਵਤਿ ਹੈ। ਵਸਤੂ ਗੁਰ ਹੇਤੁ ਅਨਾਵਤਿ ਹੈ॥੨੬॥ ਦਿਨ ਕੇਤਿਕ ਭੂਪ ਸਮੀਪ ਰਹਸੋ। ਪੁਰਿ ਨਾਹਨ ਕੌ ਪੁਨ ਜਾਨਿ ਚਹਸੋ।ਉਰ ਕੀ ਗੁਰ ਜਾਨਿ ਬਿਦਾ ਸੁ ਕਰਸੋ। ਪਗਪੰਕਜ ਪੈ ਨ੍ਰਿਪ ਹਾਥ ਧਰਸੋ॥੨੭॥ 'ਨਿਤ ਬਾਸ ਸਮੀਪਹਿ ਆਪਨ ਕੌ[2]। ਬਿਸਵਾਸ ਬਡੋ ਰਿਪੁ ਖਾਪਨਿ ਕੌ।ਸਿਮਰੋ ਤਤਕਾਲਹਿ ਆਵਨ ਹੌ[3]। ਰੁਚਿ ਸੰਗ ਬਸੋ ਥਲ ਪਾਵਨ ਹੌ' ॥ ੨੮ ॥ ਬਖਸ਼ਸੋ ਸਿਰੁਪਾਉ ਘਨੇ ਧਨ ਕੌ। ਸਿਰ ਪੈ ਧਰਿ ਮੋਦ ਕੀਯੋ ਮਨ ਕੌ।ਚਢਿ ਵਾਹਨ ਪੈ ਤਬਿ ਜਾਤਿ ਭਯੋ। ਪੁਰਿ ਨਾਹਣ ਜਾਇ ਨਚਿੰਤ ਭਯੋ॥ ੨੯ ॥ ਇਤ ਸ਼੍ਰੀ ਕਲਗ਼ੀਧਰ ਬਾਸ ਕਰਸੋ। ਜਸ ਦੇਸ਼ ਬਿਦੇਸ਼ ਬਿਖੈ ਪਸਰਸੋ। ਭਟ ਰਾਖਤਿ ਜੋ ਚਲਿ ਆਵਤਿ ਹੈਂ। ਪ੍ਰਤਿ ਬਾਸੁਰ ਸੈਨ ਬਧਾਵਤਿ ਹੈਂ॥੩੦॥ ਹੁਇ ਹਿੰਦ ਕਿਧੌਂ ਤੁਰਕਾਨ ਕੁਊ।ਧਰਿ ਆਯੁਧ ਜਾਇ ਸਮੀਪ ਜੁਊ।ਦਰਮਾਹਨ ਕੌ ਤਿਸ ਬੰਧਿ ਰਖੈਂ[4]। ਕਹਿ ਮੋਲਤਿ ਹੈਂ ਮਿਸਲਾਨ ਬਿਖੈ[5]॥੩੧॥ਦਲ ਦੀਰਘ ਕੀਨਿ ਬਟੋਰਨਕੌ। ਸ਼ਲਖੈਂ ਚਲਿਵਾਇ ਸੁ ਜ਼ੋਰਨ ਕੌ[6]।ਧੁਨਿ ਦੂਰ ਲਗੇ ਸੁਨਿਯੈਤਿ ਮਹਾਂ।ਤਿਨ ਦੇਸ਼ਨਿ ਬਾਤ ਜਹਾਂ ਸੁ ਕਹਾਂ॥੩੨॥'ਗਢ ਕੌ ਦਿਢ ਕੀਨਿ ਗੁਰੂ ਇਤ ਹੈ। ਜਿਹ ਦੁੰਦ ਮਚਾਵਨਿ ਕੌ ਚਿਤ ਹੈ।ਦਲ ਰੋਜਬਿਸਾਲ ਸਕੇਲਤਿ ਹੈਂ।ਫਿਰਿ ਦੂਣ ਅਖੇਰਨਿ ਖੇਲਤਿ ਹੈਂ॥੩੩॥ਚਲਿਵਾਇ ਬਿਸ਼ਾਲ ਤੁਫੰਗਨ ਕੌ।ਬਖਸ਼ੈਂ ਧਨ ਦੀਰਘ ਸੰਗਨ ਕੌ[7]। ਸੁਨਿ ਕੈ ਭਟ ਚਾਕਰ ਹੋਵਨਿ ਕੌ। ਬਹੁ ਆਇੰ ਚਲੇ ਸੁਖ ਜੋਵਨਿ ਕੌ ॥੩੪॥ ਕਬਿ ਰਾਖਤਿ ਬੀਸ ਪਚੀਸਨ ਕੌ। ਚਿਹਰਾ ਲਿਖਤੇ[8]ਕਬਿ ਤੀਸਨ ਕੌ।ਬਹੁ ਬੋਚਨਿ ਕੌ ਹਯ ਆਨਤਿ ਹੈਂ।ਗੁਰ ਤੇ ਧਨ ਲੇਤਿ ਪਯਾਨਤਿ ਹੈਂ॥੩੫॥ ਬਲਵਾਨ ਤੁਰੰਗ ਕਿ ਬੀਰ ਕੁਊ। ਗੁਰ ਪਾਸ ਪਹੁੰਚਤਿ ਆਨਿ ਜੁਊ।ਸਭਿ ਕੌ ਕਰਿ ਲੇਤਿ ਸਮੀਪਤਬੈ।ਧਨ ਦੇਤਿ ਛਿਮਾ-ਹਨਿ ਹੋਤਿ ਜਬੈ॥੩੬॥ਜਮੁਨਾ ਤਟ ਬੈਠਿ ਬਿਲਾਸ ਕਰੈਂ।ਸਬਜ਼ੀ ਚਹੁੰ ਓਰ

[1]ਗਾਹੁੰਦੇ ਹਨ। [2]ਆਪ ਦਾ ਵਾਸ ਹੋਇਆ। [3]ਜਦੋਂ ਆਪ ਮੈਨੂੰ ਯਾਦ ਕਰੋਗੇ ਤਤਕਾਲ ਆਵਾਂਗਾ। [4]ਮਾਹਵਾਰੀ ਤਨਖਾਹ ਮੁਕਰਰ ਕਰਕੇ (ਨੌਕਰ) ਰਖ ਲੈਂਦੇ ਹਨ। [5]ਜਥਿਆਂ ਵਿਚ ਰੱਖ ਲੈਂਦੇ ਹਨ। [6]ਜ਼ੋਰ ਨਾਲ। [7]ਸਾਥੀਆਂ ਨੂੰ। [8]ਹੁਲੀਆ ਲਿਖਦੇ ਹਨ।

ਅਨੰਦ ਧਰੈਂ। ਮਲਹੀਨ ਪ੍ਰਵਾਹ ਸ਼ਨਾਨਤਿ ਹੈਂ। ਸਿਖ ਬੈਠਿ ਤਹਾਂ ਜਪ ਠਾਨਤਿ ਹੈਂ ॥ ੩੭ ॥ ਤ੍ਰਿਣ ਈਂਧਨ ਕੀ ਨ ਕਮੀ ਕਿਹ ਕੋ। ਗਨ ਸੰਗਤਿ ਆਇ ਚਲੀ ਤਿਹ ਕੋ।ਦਰਬਾਰ ਲਗੈ ਦਰਸੰਨ ਕਰੈਂ।ਕਰ ਜੋਰਿ ਅਕੋਰਨਿ ਅੱਗੁ ਧਰੈਂ॥੩੮॥ਗਨ ਆਯੁਧ ਦੇਂ ਬਹੁ ਭਾਂਤਿਨਿ ਕੋ।ਅਰਪੈਂ ਹਯ ਜੇ ਗਨ ਜਾਤਿਨਿ ਕੇ। ਬਹੁ ਮੋਲਨਿ ਕੇ ਪਟ ਆਨਤਿ ਹੈਂ। ਮਨ ਕਾਮਨ ਪੂਰਨ ਠਾਨਤਿ ਹੈਂ ॥੩੯॥ ਤਿਨ ਦੂਣ ਬਿਖੇ ਨਰਬ੍ਰਿੰਦ ਮਿਲੇ। ਇਕ ਆਵਤਿ ਹੈਂ ਇਕ ਜਾਤਿ ਚਲੇ। ਇਕ ਪਾਸ ਰਹੈਂ ਕਲਗ਼ੀਧਰ ਕੇ। ਕਰਿ ਪੂਰ ਮਨੋਰਥ ਜੋ ਉਰ ਕੇ ॥੪੦॥ ਦੋਹਰਾ॥ ਉਤੈ ਰਾਜ ਸ਼੍ਰੀ ਨਗਰ* ਕੋ, ਇਤ ਨਾਹਣ ਕੀ ਹੱਦ। ਸੈਲਪਤੀ ਦੋਹਾਨ ਮਹਿਂ ਲਗਸੋ ਗੁਰੂ ਕੋ ਗੱਦ[1]†॥੪੧॥ਪਾਂਵ ਟਿਕਸੋ ਸਤਿਗੁਰੂ ਕੋ ਆਨੰਦਪੁਰਿ ਤੇ ਆਇ। ਨਾਮ ਧਰਸੋ ਇਮ ਪਾਂਵਟਾ‡ ਸਭਿ ਦੇਸ਼ਨਿ ਪ੍ਰਗਟਾਇ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਦੂਰਗ ਰਚਨਿ' ਪ੍ਰਸੰਗ ਬਰਨਨੰ ਨਾਮ ਸਪਤ ਚੱਤਵਾਰਿੰਸਤੀ ਅੰਸੂ ॥ ੪੭ ॥

੪੮. [ਨੰਦ ਚੰਦ ਤੇ ਦਯਾਰਾਮ ਰਾਮ ਰਾਇ ਪਾਸ ਗਏ]।

ਦੋਹਰਾ॥ਭਯੋ ਸੁਭਟ ਸਮੁਦਾਇ ਬਡ ਗਾਢੋ ਗਢ ਜਬਿ ਪਾਇ।ਜੇ ਤਰਕਤਿ[2] ਗੁਰ ਸਦਨ ਕੋ ਤਿਨਹੁੰ ਤ੍ਰਾਸ ਉਰ ਪਾਇ ॥ ੧ ॥ ਚੌਪਈ ॥ ਨਿਕਟ ਪਾਂਵਟੇ ਪੁਰਿ ਕੇ ਜਿਤੇ । ਦਸ ਦਸ ਬੀਸ ਕੋਸ ਮਹਿਂ ਹੁਤੇ । ਤੇ ਸਭਿ ਮਿਲਿ ਮਿਲਿ ਕਰਹਿਂ ਬਿਚਾਰਾ । 'ਜੋਧਾ ਗੁਰੂ ਭਯੋ ਬਲਿ ਭਾਰਾ ॥ ੨ ॥ ਚਲਹਿ ਤੀਰ ਕੋ ਸਕਹਿ ਸਹਾਰੀ।ਦਲ ਬਲ ਤੇ ਕੋ ਟਿਕਹਿ ਅਗਾਰੀ'। ਇਮ ਕਲਗ਼ੀਧਰ ਕੀ ਸੁਧਿ ਸਾਰੀ। ਰਾਮਰਾਇ ਢਿਗ ਜਾਇ ਉਚਾਰੀ ॥ ੩ ॥ ਬੀਸ ਕੋਸ ਗੁਰ ਪੁਰਿ ਤੇ ਪਰੇ§। ਤਿਸੀ ਦੂਣ ਮਹਿਂ ਬਾਸੋ ਕਰੇ। ਸੰਗਤਿ ਘਨੀ ਆਨਿ ਕਰਿ ਸੇਵੈ। ਕਰ ਕੋ ਜੋਰਿ ਅਕੋਰਨ ਦੇਵੈ॥੪॥ਦੇਸ਼ਨ ਮਹਿਂ ਮਸੰਦ ਗਨ ਫਿਰੈਂ। ਜਹਿਂ ਕਹਿਂ ਤੇ ਧਨ ਲਯਾਵਨਿ ਕਰੈਂ।ਜਬਿ ਤੇ ਚਵਰੱਤਾ ਚਢਿ ਗਯੋ[3]।ਗੁਰ

---

[1]ਗੱਦੀ, ਸਿੰਘਾਸਨ। [2]ਜੋ ਦੋਸ਼ ਦੇਂਦੇ ਸੀ। [3]ਭਾਵ ਦੱਖਣ ਨੂੰ ਚੜ੍ਹਕੇ ਗਿਆ ਸੀ।

*ਗੜ੍ਹਵਾਲ ਦੀ ਤਦੋਂ ਇਹ ਨਗਰ ਰਾਜਧਾਨੀ ਸੀ, ਇੱਥੇ ਗੁਰੂ ਨਾਨਕ ਦੇਵ ਜੀ ਦਾ ਗੁਰਦਵਾਰਾ ਬੀ ਹੈ ਸੀ। ਹੜ੍ਹ ਨਾਲ ਨਗਰ ਰੁੜ੍ਹ ਗਿਆ ਦੱਸੀਦਾ ਹੈ। †ਇਹ ਦੋਹਾ ਗੁਰ ਬਿਲਾਸ ਦਸਮੀ ਪਾਤਸ਼ਾਹੀ ਦੇ ਵਿੱਚੋਂ ਦਾ ਹੈ ਕੁਛ ਰਤਾ ਰਤਾ ਫਰਕ ਹੈ। ‡ਹੁਣ ਤਕ ਨਾਮ ਇਹੋ ਹੈ। §ਪਾਂਵਟੇ ਤੋਂ ਤ੍ਰੈ ਕੁ ਮੀਲ ਉਪਰ ਜਾਕੇ ਪੱਤਣ ਹੈ ਇਸ ਤੋਂ ਜਮਨਾ ਪਾਰ ਹੋਕੇ ਸਿੱਧੇ ਰਸਤੇ ਡੇਹਰਾਦੂਨ ਹੈ ਪਾਰਲੇ ਕਿਨਾਰੇ। ਏਥੇ ਅਜ ਕਲ ਜੰਗਲ ਦਾ ਬੰਗਲਾ ਹੈ। ਜਮਨਾ ਦਾ ਇਹ ਪਾਸਾ (ਡੇਹਰਾਦੂਨ ਵਾਲਾ) ਤਦੋਂ ਗੜ੍ਹਵਾਲੀਏ ਦਾ ਸੀ।

ਕੋ ਦਾਸ[1] ਨਿਕਾਸਨ ਕਿਯੋ ॥੫॥ ਤਬਿ ਤੇ ਇਤ ਦਿਸ਼ਿ ਕੋ ਚਲਿ ਆਯੋ[2]। ਕੇਤਿਕ ਗ੍ਰਾਮ ਨ੍ਰਿਪਨ ਤੇ ਪਾਯੋ*। ਜਹਿਂ ਕਹਿਂ ਅਜ਼ਮਤ ਦੇ ਬਹੁ ਬਾਰੀ। ਪੂਜਾ ਅਪਨੀ ਜਗਤ ਪਸਾਰੀ ॥ ੬ ॥ ਘਨੇ ਮਸੰਦ ਕਿ ਰਹੈਂ ਫਕੀਰ। ਰਣ ਸਮਾਜ ਥੋਰੇ ਸੰਗ ਬੀਰ। ਜੋਧਾ ਸ਼ਸਤ੍ਰ ਧਰਨਿ ਕਹੁ ਨਾਂਹੀ।ਸਾਧ ਮਤੋ ਜਿਸ ਕੋ ਮਨ ਮਾਂਹੀ ॥ ੭ ॥ ਸ੍ਰੀ ਕਲਗ਼ੀਧਰ ਕੋ ਆਗਵਨੂੰ। ਸੁਨਜੋ ਸ਼ੂਨ ਇਹ ਨਿਜ-ਰਿਪੁ ਦਮਨੂੰ[3]।ਸਰ ਧਨ ਜੋਰਤਿ ਬਲਿ ਕਰਿ ਛੋਰਤਿ। ਰਿਪੁ ਓਰਨ ਰਿਸ ਤੇ ਉਰ ਫੋਰਤਿ ॥ ੮ ॥ ਜਾਇਂ ਦੂਰ ਲਗਿ ਸਰਪ ਸਮਾਨਾ। ਸ਼ੁਕਤਿ ਹਤਹਿਂ ਅਚੂਕ ਨਿਸ਼ਾਨਾ।ਜਿਨ ਕੋ ਤੀਰਨਿਕੋ ਡਰਿ ਧਰਿਕੈ।ਧੀਰਜ ਤਜਜੋ ਗਿਰੇਸ਼ੁਰ ਡਰਿਕੈ ॥੯॥ ਸਭਿ ਮਹਿਂ ਦੁੰਦਭਿ ਫਿਰਤਿ ਬਜਾਵਤਿ। ਕੋ ਨਹਿਂ ਬੋਲਿ ਸਕੈ ਡਰਪਾਵਤਿ। ਮੋ ਸੰਗ ਪੂਰਬ ਬੈਰ ਸੰਭਾਰਹਿਂ। ਅਸ ਨਹਿਂ ਹੋਇ ਆਇ ਇਤ ਮਾਰੈਂ॥੧੦॥ ਨਹਿਂ ਰੋਕਨਿ ਕੋ ਸਮਰਥ ਕੋਈ। ਸਕਲ ਰੀਤਿ ਜ਼ੋਰਾਵਰ ਸੋਈ। ਅਧਿਕ ਬੀਰਤਾ ਧਰਿ ਸਵਧਾਨਾ। ਕਰਾਮਾਤ ਮਹਿਂ† ਕੋ ਨ ਸਮਾਨਾ-॥੧੧॥ ਮਹਿਦ ਮੁਸਾਹਿਬ ਇਕ ਰਹਿ ਪਾਸ[4]। ਭਾਈ ਬਹਿਲੋ ਕੋ ਗੁਰਦਾਸ। ਸਪਤਮ ਸਤਿਗੁਰ ਸ਼੍ਰੀ ਹਰਿਰਾਇ। ਤੁਰਕੇਸ਼ਰ ਨੇ ਪਠੇ ਬੁਲਾਇ ॥੧੨॥ ਰਾਮਰਾਇ ਕਹਿ ਤਬਹਿ ਪਠਾਏ[5]। ਕੇਤਿਕ ਸਿੱਖ ਮਸੰਦ ਮਿਲਾਏ। ਤਬਿ ਕੋ ਸੰਗ ਰਹਜੋ ਗੁਰਦਾਸ। ਮਸਲਤ ਕਰਨਿ ਬਿਖੈ ਰਹਿ ਪਾਸ॥੧੩॥ਇਸ ਤੇ ਆਦਿ ਮਸੰਦ ਫਕੀਰ। ਕਰੇ ਹਕਾਰਨਿ ਅਪਨੇ ਤੀਰ। ਚਿਤ ਕੀ ਚਿੰਤਾ ਸਕਲ ਸੁਨਾਈ।ਫੁਰੀ ਰਿਦੇ ਜਿਮ ਕੀਨਿ ਬੁਰਾਈ॥੧੪॥ 'ਸ਼੍ਰੀ ਗੁਰ ਗੋਵਿੰਦਸਿੰਘ ਹਠੀਲਾ।ਗੁਰ ਖਸ਼ਟਮਸਮ ਜਿਸਕੀ ਲੀਲਾ।ਤਿਨ ਤੇ ਭੀ ਕੇਤਿਕ ਅਧਿਕਾਈ। ਕਰਤਿ ਰਹਿਤਿ ਹਮ ਸਭਿ ਸੁਨਿ ਪਾਈ॥ ੧੫ ॥ ਨਿਕਟ ਆਨਿ ਗਢ ਦਿਢ ਬਡ ਪਾਯਹੁ। ਸੁਭਟ ਬਟੋਰਤਿ ਦਲ ਬਿਰਧਾਯਹੁ।ਜੋ ਰਿਸ ਧਰਿ ਇਤ ਕੋ ਚਲਿ ਆਵੈ।ਬਿਗਰਪਰੈ ਤਬਿਕੋ ਅਟਕਾਵੈ ॥ ੧੬ ॥ ਧਨੁ ਵਿੱਦਯਾ ਮਹਿਂ ਮਹਿਦ ਮਹਾਨਾ। ਬਲ ਤੇ ਤਜੈ ਸਰਪ ਸਮ ਬਾਨਾ। ਕੋਸਨ ਲਗਿ ਪਹੁੰਚਤਿ ਜਬ ਛੋਰੈ। ਕੋ ਅਸ ਜੋਧਾ ਤਿਨਹੁ ਬਹੋਰੈ॥੧੭॥ਧੀਰਜ ਨਹੀਂ ਰਹਿਤਿ ਮੁਰ ਉਰ ਕੋ। ਚਲਹੁ ਅਨਤ[6] ਤਜਿ

[1]ਭਾਵ ਮਤੀਦਾਸ ਨੇ। [2]ਚਲ ਆਇਆ ਸੀ (ਰਾਮ ਰਾਇ)। [3]ਆਪਣੇ ਕੰਨੀ (ਰਾਮ ਰਾਇ ਨੇ) ਸੁਣਿਆਂ ਕਿ ਸ਼ੱਤ੍ਰੂਆਂ ਦੇ ਨਾਸ਼ ਕਰਤਾ (ਗੁਰੂ ਜੀ) ……। [4](ਰਾਮ ਰਾਇ ਜੀ ਦੇ ਪਾਸ। [5](ਰਾਮ ਰਾਇ ਨੂੰ) ਕਹਿ ਕੇ ਘੱਲਿਆ ਸੀ (ਸਤਵੇਂ ਗੁਰੂ ਜੀ ਨੇ)। [6]ਹੋਰਥੇ। *ਹੁਣ ਤਕ ਮਹੰਤਾਂ ਪਾਸ ਰਾਜਿਆਂ ਦੇ ਦਿਤੇ ਝੂਮੇ ਦੇ ਪਟੇ ਪਏ ਹਨ। †ਪਾਃ—ਸਹਿ।

ਕਰਿ ਨਿਜ ਪੁਰਿਕੋ।ਬਿਗਰਹਿ ਪਾਛੇ ਕੁਛ ਨ ਹਮਾਰਾ।ਡੇਰਾ ਰਹੈ ਬਸਨੋਇਹ ਸਾਰਾ ॥੧੮॥ਜਬਹਿ ਦੂਣ ਇਹ ਤਜਿ ਕਰਿ ਜਾਵੈਂ। ਆਪਨਿ ਥਾਨ ਬਸਹਿਂ ਪੁਨ ਆਵੈਂ'। ਇਮ ਸੁਨਿ ਕਰਿ ਬੋਲਯੋ ਗੁਰਦਾਸ। 'ਨਹਿਂ ਕੀਜਹਿ ਚਿਤ ਮਹਿਂ ਇਮ ਤ੍ਰਾਸ ॥ ੧੯ ॥ ਬੈਠੇ ਰਹਹੁ ਆਪਨੇ ਪੁਰਿ ਮੈਂ। ਕਿਮ ਧੀਰਜ ਛੋਰਤਿ ਹਹੁ ਉਰ ਮੈਂ। ਮੋਰੋ ਭ੍ਰਾਤ ਨਾਮ ਜਿਸ ਤਾਰਾ। ਤੀਰ ਪ੍ਰਹਾਰਨਿ ਮਹਿਂ ਬਲਿ ਭਾਰਾ॥੨੦॥ਗੁਰਗੋਵਿੰਦ ਸਿੰਘ ਕੇ ਜਿਮ ਸੁਨੇ। ਤਿਸੀ ਪ੍ਰਕਾਰ ਚਲਾਵਤਿ ਘਨੇ।ਪ੍ਰਥਮੈਂ ਤੌ ਇਹ ਬਾਤ ਨ ਬਨੈ। ਤੁਮ ਲਗਿ ਆਵਨਿ ਗੁਰ ਨਹਿਂ ਭਨੈਂ ॥੨੧॥ ਹੌਰੀ ਬਾਤ ਨਹੀਂ ਅਸ ਕਰੈ। ਨਿਜ ਘਰ ਸੰਗ ਨਹੀਂ ਇਮ ਲਰੈ। ਬਨਹਿ ਕਦਾਚਿਤ ਜੋ ਅਸ ਆਇ। ਤੌ ਮਮ ਭ੍ਰਾਤਾ ਤੀਰ ਚਲਾਇ॥ ॥੨੨॥ ਕਰਹਿ ਮਵਾਸ ਆਪਨੇ ਪੁਰਿ ਕੋ। ਬੈਠੇ ਰਹਹੁ ਧੀਰ ਧਰਿ ਉਰ ਕੋ। ਜੋ ਬਹੁ ਪ੍ਰਬਲ ਪਿਖੈਂਗੇ ਤਬੈ। ਨਿਸ ਮਹਿਂ ਨਿਕਸਿ ਚਲੈਂਗੇ ਸਬੈ ॥ ੨੩ ॥ ਨਿਜ ਪਰ ਸਰ ਬਿਨ ਦੇਖਿ ਦਿਖਾਏ[1]।ਉਚਿਤ ਨ ਤੁਮ ਕੋ ਚਲਹੁ ਪਲਾਏ। ਨਿੰਦਾ ਪ੍ਰਗਟ ਹੋਇ ਜਗ ਮਾਂਹੀ। ਦਰਬ ਸੰਗਤਾਂ ਦੇਂ ਕੁਛ ਨਾਂਹੀ ॥ ੨੪ ॥ ਇੱਤਯਾਦਿਕ ਬਹੁ ਬਿਗਰਹਿ ਬਾਤ'। ਸੁਨਿ ਸ਼੍ਰੀ ਰਾਮਰਾਇ ਸਭਿ ਘਾਤ। ਕੁਛ ਧੀਰਜ ਧਰਿ ਥਿਰਤਾ ਕੀਨਿ। ਤਊ ਤ੍ਰਾਸ ਮਹਿਂ ਕੁਛ ਚਿਤ ਲੀਨਿ। ॥੨੫॥ ਰਾਖਿ ਨਿਕਟ ਕੁਛ ਆਯੁਧ ਧਾਰੀ। ਦ੍ਰਿੜ੍ਹਤਾ ਕਰਤਿ ਰਹਤਿ ਨਿਜ ਤਯਾਰੀ। ਵਹਿਰ ਦੂਰ ਨਹਿਂ ਕਿਤਹੁੰ ਸਿਧਾਵੈ।ਸੁਧ ਹਿਤ ਨਿਤ ਮਗ[2]ਨਰਨ ਬਿਠਾਵੈ ॥੨੬॥ ਕੋਤਿਕ ਆਇ ਪਾਂਵਟੇ ਜਾਈਂ। ਲੈ ਲੈ ਸੁਧਿ ਸਭਿ ਜਾਇ ਸੁਨਾਈਂ। 'ਆਜ ਸਿੰਘਾਸਨ ਪਰ ਥਿਰ ਰਹੈਂ'।'ਆਜ ਅਖੇਰ ਖੇਲਿਬੋ ਚਹੈਂ' ॥੨੭॥ 'ਏਤਿਕ ਸੈਨਾ ਹੈ ਅਬਿ ਤਯਾਰੀ'।'ਆਜ ਸਭਾ ਮੈਂ ਏਵ ਉਚਾਰੀ'। ਇੱਤਯਾਦਿਕ ਸੁਧ ਸਕਲ ਸੁਨਾਵੈਂ।ਦਿਨ ਪ੍ਰਤਿ ਧੀਰਜ ਧਰਿਤੋ ਜਾਵੈ॥੨੮॥ ਕ੍ਰਿਪਾ ਨਿਧਾਨ[3]ਸਕਲ ਗਤਿ ਜਾਨੀ।ਕਰਨੋ ਚਹਿਤ ਤਿਹ ਚਿਤ ਭਰਹਾਨੀ। ਨੰਦਚੰਦ ਕੋ ਸਭਿ ਸਮੁਝਾਯੋ। ਰਾਮਰਾਇ ਕੇ ਨਿਕਟ ਪਠਾਯੋ ॥ ੨੯ ॥ ਦਯਾਰਾਮ ਪ੍ਰੋਹਿਤ ਦੋ ਮਿਲਿਕੈ। ਪਹੁੰਚੇ ਤਹਾਂ ਹਯਨਿ ਪਰ ਚਲਿਕੈ। ਪੂਰਬ ਸੁਧਿ ਸਮੀਪ ਪਹੁੰਚਾਈ। 'ਸ਼੍ਰੀ ਕਲਗੀਧਰ ਦਯਾ ਉਪਾਈ ॥ ੩੦ ॥ ਹਮ ਕੋ ਪਠਯੋ ਆਪ ਕੇ ਪਾਸ। ਜਾਨੋ ਇਮ ਨ ਕਰਹਿ ਉਰ ਤ੍ਰਾਸ[4]'।

[1]ਆਪਣੇ ਪਰਾਏ ਤੀਰਾਂ ਦੇ ਬਿਨਾਂ ਦੇਖੇ ਦਿਖਾਏ। [2]ਰਾਹ ਵਿਚ। [3]ਭਾਵ ਗੁਰੂ ਜੀ ਨੇ। [4](ਕਿ ਰਾਮਰਾਇ) ਇਉਂ ਜਾਣ ਲਵੇ ਤੇ ਚਿੱਤ ਵਿਚ ਡਰੇ ਨਾਂ।

ਸੁਨਿ ਸ਼੍ਰੀ ਰਾਮਰਾਇ ਹਰਖਾਇ।ਤਤਛਿਨ ਦੋਨਹੁੰ ਨਿਕਟ ਬੁਲਾਇ॥੩੧॥
ਨਮੋ ਠਾਨਿ ਕਰਿ ਬੈਠੇ ਜਾਇ। ਗੁਰ ਦਿਸ਼ਿ ਕੀ ਸੁਧਿ ਸਕਲ ਸੁਨਾਇ।
'ਕੁਸ਼ਲ ਆਪ ਕੀ ਬੂਝਨ ਹੇਤੁ।ਹਮਹਿੰ ਪਠਾਯਹੁ ਕ੍ਰਿਪਾਨਿਕੇਤ॥੩੨॥ਏਕੋ
ਸਦਨ ਹਮਾਰ ਤੁਮਾਰੋ। ਨਹੀਂ ਭੇਦ ਕੁਛ ਉਰ ਮਹਿੰ ਧਾਰੋ। ਖਬਰ ਕੁਸ਼ਲ
ਕੀ ਲਿਖਹੁ ਪਠਾਵਹੁ। ਕਛੂ ਫਰਕ ਨਹਿੰ ਮਨ ਮਹਿੰ ਲਯਾਵਹੁ ॥ ੩੩ ॥
ਅਪਨੇ ਪਰ ਗੁਰ ਕਰੁਨਾ ਧਰੈਂ। ਇਹ ਬਿਧਿ ਬਿਰਦ ਤਿਨਹੁੰ ਲਖਿ ਪਰੈ।
ਤੁਮ ਤੇ ਬਡੇ ਸਥਾਨ ਪਛਾਨਹੁੰ। ਮੇਲਿ ਕਰਨਿ ਕੋ ਮਨ ਮਹਿੰ ਠਾਨਹੁ' ॥
॥੩੪॥ਦਯਾਰਾਮ ਸਭਿ ਬਿਧਿ ਸਮੁਝਾਈ। 'ਮੈਂ ਪ੍ਰੋਹਿਤ ਸੋਢਿਨ ਸਮੁਦਾਈ।
ਅਪਨੇ ਬਿਖੇ ਕਰੋਧ ਨ ਧਰੀਅਹਿ*। ਨਿਸ ਬਾਸੁਰ ਨਹਿੰ ਤਿਨ ਤੇ ਡਰੀ-
ਅਹਿ* ॥੩੫॥ ਧੀਰਮੱਲ ਕੋ ਧੀਰਜ ਨਾਂਹੀ। ਪਿਖਿ ਮਤਸਰ ਪਾਵਕ ਉਰ
ਮਾਹੀ।ਜਰਹਿ ਅਧਿਕ ਨਹਿੰ ਜਰਹਿ ਪ੍ਰਤਾਪੂ। ਇਸ ਪ੍ਰਕਾਰ ਨਹਿੰ ਚਹੀਏ
ਆਪੂ[1] ॥ ੩੬ ॥ ਸੋ ਆਛੀ ਦੁਹਿ ਦਿਸ਼ਿ ਕੋ ਨਾਂਹੀ। ਅਰੁ ਨਿੰਦਾ ਬਿਦਤਹਿ
ਜਗ ਮਾਂਹੀ। ਜਿਸ ਤੇ ਕਾਰਜ ਸੁਧਰੈ ਕੋਇ ਨ। ਤਿਸਕੋ ਗ੍ਰਹਨਿ ਕਰਨਿ
ਸ਼ੁਭਿ ਹੋਇ ਨ ॥ ੩੭ ॥ ਹਰਖਹੁ ਮਿਲਹੁ ਤ੍ਰਾਸ ਬਿਸਰਾਵਹੁ। ਏਕ ਰੂਪ
ਹੁਇ ਸੁਖ ਉਪਜਾਵਹੁ'। ਸੁਨਿ ਸ਼੍ਰੀ ਰਾਮਰਾਇ ਭਰ ਛੋਰਾ। ਮਿਲਬੇ ਹੇਤੁ
ਕੁਛਕ ਮਨ ਮੋਰਾ॥੩੮॥'ਦਯਾਰਾਮ ਪ੍ਰੋਹਿਤ ! ਸੁਨਿ ਲੀਜੈ। ਤਿਮ ਬਰਤ-
ਈਯਤਿ[2] ਜਥਾ ਜਨੀਜੈ॥ਆਸ਼ੈ ਲਖੇ ਬਿਨਾ ਕਮ ਜਾਨੈਂ। ਮਿਲਿ ਬੋਲਨਿ
ਤੇ ਸਕਲ ਪਛਾਨੈਂ ॥ ੩੯ ॥ ਅਬਿ ਤੁਮ ਆਇ ਜਥਾ ਸਮੁਝਾਈ। ਬਨਹਿ
ਮੇਲ ਸਭਿ ਭੇਦ ਮਿਟਾਈ। ਚਚੇ ਹਮਾਰੇ ਥਾਨ ਬਡੇਰੇ। ਬੰਦਨ ਕਰਿਬੇ
ਉਚਿਤ ਸੁ ਮੇਰੇ॥੪੦॥ਜੋ ਇਮ ਕਰੁਨਾਮੋ ਪਰ ਕਰੈਂ।ਤੌ ਕਿਮ ਫਰਕ ਬਿਧੀ
ਉਰ ਧਰੈਂ। ਜਿਮ ਉਚਰਹਿੰ ਤਿਮ ਹਮ ਅਨੁਸਾਰੇ। ਧੀਰਮੱਲ ਕੋ ਸਮ ਨ
ਬਿਚਾਰੇ'॥੪੧॥ਮੇਲ ਕਰਨਿ ਇੱਤਮਾਦਿਕ ਗਾਥਾ।ਕਹਤਿ ਭਯੋ ਦੋਨਹੁੰ ਕੋ
ਸਾਥਾ। ਪੁਨ ਆਛੇ ਦੇ ਕਰਿ ਸਿਰੁਪਾਊ। ਸਨਮਾਨੇ ਪੁਨ ਕੀਨਿ ਬਿਦਾਊ॥
॥੪੨॥ ਨੰਦ ਚੰਦ ਬੰਦਨ ਕਰਿ ਉਠਜੋ। ਦਯਾਰਾਮ ਨੈ ਆਸ਼ਿਖ ਪਠਜੋ[3]।
ਨਿਜਕੁਲ ਪ੍ਰੋਹਿਤ ਜਾਨਿ ਬਡੇਰਾ।ਕਿਤਿਕ ਦਰਬਦੀਨਿਸਿਤਿਸਬੇਰਾ॥੪੩।
ਚਢੇ ਤੁਰੰਗਨ ਪਰ ਚਲਿ ਆਏ।ਨਗਰ ਪਾਂਵਟੇ ਕੇ ਨਿਯਰਾਏ।ਨਿਜਡੇਰਨਿ

[1]ਆਪ ਨੂੰ। [2]ਵਰਤਾਉ ਕਰੀਏ। [3]ਅਸ਼ੀਰਵਾਦ ਪੜ੍ਹੀ ਭਾਵ ਦਿੱਤੀ।

*ਪਾ:—ਅਪਨੇ ਸੋਂ ਬਿਰੋਧ ਜੋ ਧਰੀਅਹਿ। ਨਿਸ ਬਾਸਰ ਤਿਨਹੂੰ ਤੇ ਡਰੀਅਹਿ।

ਮਹਿੰ ਉਤਰੇ ਆਇ। ਪਰੀ ਨਿਸਾ ਤੇ ਰਹਿ ਸੁਪਤਾਇ ॥ ੪੪ ॥ ਭਈ ਭੋਰ ਉਠਿ ਕੀਨਿ ਸ਼ਨਾਨਾ। ਸ਼ਸਤ੍ਰ ਬਸਤ੍ਰ ਪਹਿਰੇ ਸਵਧਾਨਾ। ਸ਼੍ਰੀ ਕਲਗ਼ੀਧਰ ਕੇ ਦਰਬਾਰ। ਸੁਨਿ ਕਰਿ ਪਹੁੰਚੇ ਆਨੰਦ ਧਾਰਿ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਸ਼੍ਰੀ ਰਾਮ ਰਾਇ' ਪ੍ਰਸੰਗ ਬਰਨਨੰ ਨਾਮ ਅਸ਼ਟ ਚੱਤਵਾ-ਰਿੰਸ਼ਤੀ ਅੰਸੂ ॥ ੪੮ ॥

੪੯. [ਬੁੱਧੂ ਸ਼ਾਹ। ਫਤੇਸ਼ਾਹ ਮਿਲਿਆ]।

ਦੋਹਰਾ ॥ ਨਿਕਟ ਪਹੁੰਚਿ ਸਤਿਗੁਰੂ ਕੇ ਪਦ ਅਰਬਿੰਦ ਨਿਹਾਰਿ।ਹਾਥ ਬੰਦਿ ਬੰਦਨ ਕਰੀ ਬੈਠੇ ਸਭਾ ਮਝਾਰ ॥ ੧ ॥ ਚੌਪਈ ॥ ਸ਼੍ਰੀ ਕਲਗੀਧਰ ਕੋ ਰੁਖ਼ ਪਾਯੋ। ਜੋ ਪ੍ਰਸੰਗ ਭਾ ਸਕਲ ਸੁਨਾਯੋ। 'ਪ੍ਰਭੂ ! ਆਪ ਤੁਮ ਅੰਤਰਯਾਮੀ। ਸਭਿ ਘਟ ਕੇ ਮਾਲਿਕ ਜਗ ਸ੍ਵਾਮੀ॥੨॥ਕਰੀ ਕ੍ਰਿਪਾ ਤਿਨ ਤ੍ਰਾਸ ਮਿਟਾਯੋ। ਸਭਿ ਪੁਰਿ ਕੋ ਧੀਰਜ ਅਬਿ ਆਯੋ। ਕਹਨੋ ਆਪ ਕੋ ਜਬਹਿ ਸੁਨਾਇਵ। ਬਨਨੋ ਮ੍ਰਿਦੁਲ ਅਰੁ ਮਿਲਨਿ ਅਲਾਇਵ ॥ ੩ ॥ ਹਰਖਨੋ ਉਰ ਕਹਿ-ਹਮ ਅਨੁਸਾਰੇ। ਆਜ੍ਞੈ ਲਖੇ ਬਿਨਾ ਕ੍ਰਮ ਧਾਰੇ-। ਸੁਨਨੋ ਨਰਨਿ ਤੇ ਚਲਨੋ ਪਲਾਈ।ਕਹਿ ਬਹਿਲੋ ਕੇ[1] ਧੀਰ ਉਪਾਈ ॥੪॥ ਤਉ ਨ ਠਹਿਰਤਿ ਜਾਨਨੋ ਪਰੈ। ਅਨਤੈ[2] ਚਲਨਿ ਮਨੋਰਥ ਧਰੈ। ਆਜ੍ਞੈ ਤਿਸ ਕੋ ਜਾਨਨੋ ਜਾਈ। ਮਿਲਹਿ ਕਿਤਿਕ ਬਿਨ ਮਹਿੰ ਤੁਮ ਤਾਈਂ' ॥੫॥ ਸਤਿਗੁਰ ਕਹਨੋ 'ਤ੍ਰਾਸ ਕਨੋਂ ਧਾਰਾ। ਕਹਾਂ ਹਮਾਰੋ ਕਾਜ ਬਿਗਾਰਾ।ਬਸਹਿ ਨਿਸ਼ੰਕ ਦੂਣ ਕੇ ਮਾਂਹੀ। ਬਿਨ ਕਾਰਨ ਕੁਛ ਕੋ ਕਹਿ ਨਾਂਹੀ' ॥ ੬ ॥ ਇਮ ਕਹਿ ਅਪਰ ਖ਼ਯਾਲ ਬਿਰਮਾਏ।ਨਗਰ ਪਾਂਵਟੇ ਨਰ ਸਮੁਦਾਏ।ਆਇ ਹਜ਼ਾਰਹੁੰ ਨਿਤ ਦਰਸੈਹੈਂ। ਕਿਤਿਕ ਜਾਇਂ ਅਰੁ ਕਿਤਿਕ ਬਸੈਹੈਂ ॥੭॥ ਕਿਤਿਕ ਦੂਰ ਪੁਰਿ ਬਸਹਿ ਸਢੌਰਾ[3]*। ਬੁੱਧੂ ਸ਼ਾਹਿ ਸਦਨ ਤਿਸ ਠੌਰਾ। ਮਗ ਖ਼ੁਦਾਇ ਕੋ ਪ੍ਰੇਮੀ ਅਹੈ। ਸੰਤਨਿ ਸੰਗ ਮਿਲਨਿ ਚਿਤ ਚਹੈ॥੮॥ 'ਆਏ ਨਿਕਟ ਗੁਰੂ'ਤਿਨ ਸੁਨੇ। 'ਜਿਨ ਕੀ ਉਪਮਾ ਨਰ ਗਨ ਭਨੇ। ਸ਼੍ਰੀ ਨਾਨਕ ਗਾਦੀ ਕੋ ਮਾਲਿਕ।

---

[1]ਬਹਿਲੋ ਕੇ (ਗੁਰਦਾਸ ਨੇ)। [2]ਹੋਰਥੇ। [3]ਕਿਤਨੀ ਕੁ ਦੂਰ ਸਢੌਰਾ ਨਾਮ ਨਗਰ ਵਸਦਾ ਸੀ।

*ਇਹ ਬਹੁਤ ਪੁਰਾਣਾ ਟਿਕਾਣਾ ਬੁੱਧ ਸਮੇਂ ਦਾ ਹੈ, ਤਦੋਂ ਇੱਥੇ ਉਹਨਾਂ ਦੇ ਬਹੁਤ ਮਠ ਸਨ ਤੇ ਸਾਧੂ ਟਿਕਦੇ ਸਨ। ਇਸ ਦਾ ਨਾਮ 'ਸਾਧਵਾਰਾ' ਕਰਕੇ ਸੀ,ਜਿਸ ਦਾ ਬਿਗੜ ਕੇ ਸਢੌਰਾ ਬਣ ਗਿਆ ਹੈ। ਫਿਰ ਇਹ ਮੁਸਲਮਾਨਾਂ ਦਾ ਇਕ ਜ਼ੋਰ ਵਾਲਾ ਟਿਕਾਣਾ ਰਿਹਾ ਹੈ। ਤਸੀਲ ਨਰਾਯਨ ਗੜ੍ਹ ਵਿਚ ਹੈ। ਪਾਉਂਟੇ ਤੋਂ ਸੋਲਾਂ ਸਤਾਰਾਂ ਮੀਲ ਹੋਸੀ।

ਦੀਨ ਦੁਨੀ ਸਭਿ ਜਿਸ ਕੋ ਤਾਲਿਕ[1] ॥ ੯ ॥ ਜਿਸ ਪਰ ਕ੍ਰਿਪਾ ਕਰਹਿਂ ਅਧਿਕਾਇ।ਮਗ ਖ਼ੁਦਾਇ ਕੋ ਦੇਤਿ ਬਤਾਇ'। ਇੱਤਮਾਦਿਕ ਮਹਿਮਾ ਸੁਨਿ ਸ਼ੈਨ। ਤਮਾਰੀ ਕਰੀ ਚਲਨਿ ਕੀ ਤੌਨ[2] ॥ ੧੦॥ ਬ੍ਰਿੰਦ ਮੁਰੀਦ ਦੇਸ਼ ਮਹਿਂ ਜਿਸ ਕੇ। ਨਿਤ ਅਨੁਸਾਰਿ ਕਹੇ ਮਹਿਂ ਤਿਸ ਕੇ। ਕਿਤਿਕ ਇਕੱਤ੍ਰ ਕਰੇ ਬੁਲਿਵਾਇ। ਦਰਸ਼ਨ ਹਿਤ ਗਮਨੇ ਉਤਲਾਇ॥੧੧॥ਆਨਿ ਪਾਂਵਟੇ ਡੇਰਾ ਕਰਨੋ। ਮਿਲਿਨਿ ਮਨੋਰਥ ਕੋ ਉਰ ਧਰਨੋ। ਬੈਠੇ ਗੁਰ ਲਾਗਨੋ ਦਰਬਾਰ। ਆਨਿ ਕਰਨੋ ਦਰਸ਼ਨ ਸੁਖਸਾਰ॥੧੨॥ਧਰਿ ਅਕੋਰਕੋ ਸੀਸਨਿਵਾਯੋ।ਪਿਖਿ ਸਰੂਪ ਕੋ ਨਹਿਂ ਤ੍ਰਿਪਤਾਯੋ। ਲਖਿ ਦਰਵੇਸ਼ ਗੁਰਨਿ ਸਨਮਾਨਾ। ਸਹਿਤ ਮੁਰੀਦਨਿ ਬੈਠਨਿ ਠਾਨਾ॥੧੩॥ਬੂਝਨਿ ਕਰੇ 'ਬਸਤ ਹਹੁ ਕਹਾਂ ? । ਕਿਸ ਕਾਰਜ ਤੇ ਆਵਨ ਇਹਾਂ ? । ਅਹੋ ਕੌਨ ਕਸ਼ਾ ਨਾਮ ਤੁਮਾਰਾ ? ਕਹਹੁ ਪ੍ਰਸੰਗ ਆਪਨੋ ਸਾਰਾ' ॥੧੪॥ ਸੁਨਿ ਕਰ ਜੋਰਤਿ ਬਾਕ ਬਖਾਨੋ। 'ਸੱਯਦ ਜਾਤਿ ਦੇਹ ਕੀ ਜਾਨੋ।ਸ਼ਹਿਰ ਸਢੌਰੇ ਮਹਿਂ ਘਰ ਅਹੈਂ।ਬੁੱਧੂਸ਼ਾਹ ਨਾਮ ਜਗ ਕਹੈ॥੧੫॥ਮਹਿਮਾ ਸੁਨੀ ਘਨੀ ਬਹੁ ਦਿਨ ਤੇ।ਚਹਤਿ ਮਿਲਨਿ ਕੋ ਪ੍ਰੀਤੀ ਮਨ ਤੇ। ਅਬਿ ਹਜ਼ੂਰ ਨੇ ਮੇਲਨਿ ਕੀਨਿ। ਬਨਹਿ ਨ ਬਿਛੁਰਨਿ ਮੈਂ ਲਖਿ ਲੀਨਿ॥੧੬॥ਐਸੀ ਮਿਲਨੀ ਅਬਿ ਮਿਲਿ ਗਯੋ । ਲੇ ਦਰਸ਼ਨ ਕੋ ਮਨ ਦੇ ਦਿਯੋ । ਆਸ ਬਿਵਹਾਰ ਬਿਨਾ ਮੁਖ ਬੋਲੇ।ਹੋਇ ਚੁਕਯੋ ਤੁਰਨ ਬਿਨ ਤੋਲੇ[3] ॥੧੭॥ਜਿਸ ਤੇ ਫੇਰ ਨ ਫਿਰਨਾ ਹੋਇਬਹੁ ਦਿਨ ਕੇ ਦਾਰਿਦ ਦੁਖ ਖੋਇ'। ਉਕਤਿ ਜੁਗਤਿ ਸਤਿਗੁਰ ਜਬਿ ਸੁਨੀ। ਰੀਝਿ ਮੌਜ ਕਰੁਨਾ ਕਿਯ ਘਨੀ[4] ॥ ੧੮ ॥ ਗੁਰ ਦਰਬਾਰ ਰਹਨੋ ਲਗਿ ਜਾਵਤ[5] । ਲੇਤਿ ਰਹਨੋ ਦਰਸ਼ਨ ਕੋ ਭਾਵਤ । ਪੁਨ ਉਠਿ ਪ੍ਰਭੁ ਜੀ ਭਏ ਇਕੰਤ। ਸਭਿ ਨਿਜ ਥਾਨ ਗਏ ਹਰਖੰਤਿ॥੧੯॥ਨੰਦ ਚੰਦ ਕੋ ਕਹਨੋ ਸੁਨਾਈ।'ਸੱਯਦ ਕੀ ਸੁਧਿ ਲੀਜਹਿ ਜਾਈ।ਆਛੇ ਥਾਨ ਕਰਾਇ ਨਿਵੇਸ਼। ਖਾਨ ਪਾਨ ਪਹੁੰਚਾਇ ਅਸ਼ੇਸ਼ ॥੨੦॥ ਬ੍ਰਿੰਦ ਮੁਰੀਦ ਸੰਗ ਜਿਸ ਅਹੈਂ । ਗੁਰ ਘਰ ਮਹਿ ਸ਼ਰਧਾ ਉਰ ਲਹੈ'। ਸੁਨਿ ਦਿਵਾਨ ਸਭਿ ਵਸਤੁ ਪੁਚਾਈ । ਸੁਖ ਸਮੇਤ ਨਿਸ ਤਿਨਹੁੰ ਬਿਤਾਈ॥੨੧॥ ਪ੍ਰਾਤਿ ਹੋਤਿ ਗੁਰ ਚਢੇ ਅਖੇਰ। ਜੁਰਰੇ[6] ਬਾਜ ਸਮਾਜ ਬਡੇਰ।ਪਾਂਚਹੁੰ ਕ੍ਰਾਤ

[1]ਜਿਸ ਦੇ ਅਧੀਨ ਹੈ । [2]ਤਿਸਨੇ । [3]ਬਿਨਾ ਤੋਲੇ ਤੇ ਬਿਨਾ ਮੁਖੋਂ ਬੋਲੇ ਹੀ ਐਸਾ ਵਿਹਾਰ ਦਰਸ਼ਨ ਲੈਕੇ ਮਨ ਦੇ ਦੇਣ ਦਾ) ਹੋ ਚੁਕਾ ਹੈ । [4]ਖੁਸ਼ੀ ਦੀ ਲਹਿਰ ਵਿਚ ਕਿਰਪਾ ਕੀਤੀ ਬਹੁਤੀ । [5]ਗੁਰ ਦਰਬਾਰ ਲੱਗਾ ਰਿਹਾ ਜਦ ਤਕ । [6]ਨਰ ਬਾਜ਼ । [ਫਾ:, ਜੁੱਰਹ]।

ਤੁਰੰਗ ਅਰੂਢੇ।ਸੈਨ ਸੰਗ ਗਮਨੇ ਬਨ ਗੂਢੇ[1]॥੨੨॥ਕਬਿ ਸਤਿਗੁਰ ਆਰੋਹਿ ਮਤੰਗੀ। ਕਬਿਹੂੰ ਚੰਚਲ ਬਲੀ ਤੁਰੰਗੀ। ਸੁਨਹਿੰ ਸ਼ੇਰ, ਤਿਤ ਕੋ ਚਢਿ ਜਾਵੈਂ। ਨਿਜ ਸੁਭਟਨਿ ਕੋ ਕਹਿ ਹਤਵਾਵੈਂ[2] ॥ ੨੩॥ ਅਨਿਕ ਜਾਤਿ ਕੇ ਮ੍ਰਿਗ ਸਮੁਦਾਯਾ। ਰੋਝ ਝੰਖਾਰਨ ਕੇਤਿਕ ਆਯਾ।ਹਤਹਿੰ ਸ਼ੇਰ*ਇਕਦੁਇ ਜਬਿ ਚਢਹਿੰ। ਭੈਦਾਯਕ ਬਨ ਬੀਨਤਿ ਕਢਹਿੰ[3]॥ ੨੪ ॥ ਏਕ ਜਾਮ, ਜੁਗ ਜਾਮ ਬਿਹਾਰੈਂ। ਜਿਤ ਕਿਤ ਖੇਲਤਿ ਰੌਰ ਪਸਾਰੈਂ। ਬਜ ਬਾਜਤਿ ਰਣਜੀਤ ਨਗਾਰਾ। ਦੂਰ ਦੂਰ ਲਗਿ ਸੁਨਹਿੰ ਉਦਾਰਾ ॥ ੨੫॥ਭਏ ਦੁਪਹਿਰੇ ਲਗਿ ਗੁਰ ਆਵਹਿੰ। ਭੋਜਨ ਕਰਿ ਅਰਾਮ ਕੋ ਪਾਵਹਿੰ। ਉਠਹਿੰ ਛਕਹਿੰ ਸੁੱਖਾ† ਸੁਖ ਕੇਰਾ। ਸੌਚ ਸ਼ਨਾਨ ਕਰਹਿੰ ਤਿਸ ਬੇਰਾ ॥੨੬॥ਦੇਖਿ ਦੇਖਿ ਦਰਸ਼ਨ ਅਰੁ ਦਲ ਕੋ। ਸਕਲ ਦੂਨ ਬਹਿ ਬਰਨਹਿੰ ਬਲ ਕੋ[4]। ਪੁਰਿ ਸ਼੍ਰੀ ਨਗਰ ਰਾਜ ਕੋ ਕਰਿਹੀ।ਫਤੇਸ਼ਾਹ ਤਿਹ ਨਾਮ ਉਚਰਿਹੀ॥੨੭॥ ਤਿਹ ਸਮੀਪ ਬਹੁ ਜਾਇ ਕਹੈਤੇ।[5]ਸਤਿਗੁਰ ਜੋਧੇ ਅਤਿ ਬਲਵੰਤੇ। ਸੁੰਦਰ ਮੰਦਿਰ ਗੁਨਨਿ ਸਰੂਪ[6]।ਸੁਨਜੋ ਮਦਨ[7]ਅਸ ਹੋਇ ਅਨੂਪ॥੨੮॥ਅਪਰ ਨ ਜਗ ਮਹਿੰ ਪਈਯਤਿ ਕੋਈ। ਰੁਚਿਰ ਸਰੀਰ ਹੋਇ ਸਮ ਜੋਈ[8]। ਅਧਿਕ ਸੁਸ਼ੀਲ ਬੀਰਤਾ ਭਰਜੋ।ਕਰਾਮਾਤ ਪੂਰਨ, ਦੁਖਦਰਜੋ[9]॥੨੯॥ਇੱਤਯਾਦਿਕ ਜਸੁ ਕਹਿ ਸਭਿ ਕੋਈ। ਸੁਨਜੋ ਨ੍ਰਿਪਤਿ ਰੁਚਿ ਮਿਲਿਬੇ ਹੋਈ।ਸਗਰੀ ਸੈਨ ਬਟੋਰਨਿ ਕੀਨਿ। ਅਧਿਕ ਅਕੋਰਨ ਸੰਗਹਿ ਲੀਨਿ ॥ ੩੦ ॥ ਫਤੇਸ਼ਾਹ ਹੁਇ ਤਯਾਰ ਮਹੀਪਾ। ਆਯਹੁ ਮਿਲਿਬੇ ਹੇਤੁ ਸਮੀਪਾ। ਪ੍ਰਥਮ ਦਈ ਸੁਧਿ ਪਠਜੋ ਵਕੀਲਾ।ਗੁਰ ਦਰਬਾਰ ਲਗਾਇ ਛਬੀਲਾ॥੩੧॥ਨਰਨਿ ਹਜ਼ਾਰਨਿ ਕੋ ਸੰਗ ਲਯਾਯੋ। ਮਿਲਜੋ ਗੁਰੂ ਪਗ ਸੀਸ ਨਿਵਾਯੋ। ਸੁਭਟਨਿ ਸਹਿਤ ਸ਼ਸਤ੍ਰ ਤਨ ਧਾਰੇ। ਥਿਰਜੋ ਭੂਪ ਤਬਿ ਪ੍ਰਭੂ ਅਗਾਰੇ॥੩੨॥ਬੂਝਜੋ [10]ਕੁਸ਼ਲ

---

[1]ਸੰਘਣੇ ਬਨ (ਵਿੱਚ)। [2]ਮਰਵਾ ਦੇਂਦੇ ਹਨ। [3]ਭਯਾਨਕ ਬਨ ਵਿਚੋਂ ਚੁਣ ਕੇ ਕੱਢਦੇ ਹਨ। [4]ਸਾਰੀ ਦੂਣ (ਦੇ ਲੋਕ) ਬੈਠਕੇ (ਗੁਰੂ ਜੀ ਦੇ) ਬਲ ਨੂੰ ਉਚਾਰਦੇ ਹਨ। [5]ਸੁੰਦਰ ਸਰੂਪ ਤੇ ਗੁਣਾਂ ਦੇ ਮੰਦਰ ਹਨ। [6]ਕਾਮਦੇਵ । [7]ਸੁੰਦਰ ਸਰੀਰ (ਜੋ ਗੁਰੂ ਜੀ ਦੇ ਸਰੀਰ ਦੇ) ਤੁਲ ਹੋਵੇ। [8]ਦੁਖਾਂ ਦੇ ਨਾਸ਼ ਕਰਤਾ ਹਨ। *ਉੱਦ ਤਾਂ ਨਾਹਨ ਵਿਚ ਬੀ ਬੜਾ ਸ਼ਿਕਾਰ ਤੇ ਜੰਗਲ ਸਨ ਪਰ ਸ਼ਿਵਾਲਕ ਦੀਆਂ ਪਹਾੜੀਆਂ ਹਰਦੁਆਰ ਤਕ ਮਹਾਨ ਜੰਗਲਾਂ ਨਾਲ ਭਰਪੂਰ ਹਨ, ਜਿਨ੍ਹਾਂ ਵਿੱਚ ਸ਼ੇਰਾਂ ਤੇ ਹਾਥੀਆਂ ਦਾ ਬੀ ਨਿਵਾਸ ਹੈ। †ਦੇਖੋ ਰਾਸ ੪ ਅੰਸੂ ੪੪ ਅੰਕ ੧੧ ਦੀ ਹੇਠਲੀ ਟੂਕ।

ਸ਼ਰੀਰ ਸੁ ਦੇਸ਼। ਸੈਨਾ, ਮੰਤ੍ਰੀ, ਕੋਸ਼ ਅਸ਼ੇਸ਼'। [੧]'ਸਭਿ ਕੋ ਹੈ ਕੱਲਯਾਨ ਸਦੀਵਾ'। ਸੁਨਤਿ ਬਤਾਈ ਨ੍ਰਿਪ ਹੈ ਨੀਵਾ ॥੩੩॥'ਰਾਜ ਕਿਤਿਕ?'ਪੁਨ ਬੂਝਨ ਕਰਸੋ। ਜਥਾ ਜੋਗ ਗੁਰ ਤੀਰ ਉਚਰਸੋ[੧]। ਕਰਨਿ ਅਖੇਰ ਅਨੇਕ ਪ੍ਰਸੰਗੀ। ਕਹੇ ਪਰਸਪਰ ਹਰਖਿ ਉਮੰਗੀ ॥ ੩੪ ॥ ਬਸਤ੍ਰ ਦਰਬ ਅਰੁ ਏਕ ਤੁਰੰਗਾ। ਅਰਪਨਿ ਕੀਨਿ ਭਾਵ ਕੇ ਸੰਗਾ। ਕਿਤਿਕ ਕਾਲ ਮਹਿ ਚਢਿਬੇ ਚਾਹਾ। ਪ੍ਰਭੁ ਬਹੁ ਕਹਿ ਡੇਰਾ ਉਤਰਾਹਾ॥ ੩੫ ॥ ਸੈਧਿ ਕਰਾਵਨਿ ਚਹਿੰ[੨] ਨ੍ਰਿਪ ਦੋਊ। 'ਬਧਸੋ ਬਿਰੋਧ ਅਧਿਕ, ਦਿਹੁ ਖੋਊ'। ਨਿਸ ਮਹਿੰ ਨ੍ਰਿਪ ਮੁਕਾਮ ਜਬਿ ਕੀਨਾ। ਸ਼੍ਰੀ ਪ੍ਰਭੁ ਤਬਿ ਕ੍ਰਿਪਾਲ[੩] ਪਠਿ ਦੀਨਾ[੪] ॥ ੩੬॥ਗੁਰ ਮਾਤੁਲ ਜਾਨਸੋ ਜਬਿ ਆਯੋ।ਕਰਿ ਸਨਮਾਨ ਸਮੀਪ ਬਿਠਾਯੋ। ਮ੍ਰਿਦੁਲ ਬਾਕ ਭਾਖੇ ਅਰੁ ਸੁਨੇ। ਜਿਸ ਤੇ ਹੋਇ ਪ੍ਰੇਮ ਰਸ ਸਨੇ ॥ ੩੭ ॥ [੫]'ਸੁਨਹੁ ਭੂਪ ਮੁਹਿ ਪ੍ਰਭੂ ਪਠਾਵਾ।ਅਭਿਲਾਖਤਿ ਚਿਤ ਬੈਰ ਮਿਟਾਵਾ।ਕਰੇ ਬੈਰ ਕੁਛ ਪ੍ਰਾਪਤਿ ਨਾਂਹੀ। ਤੌ ਜਾਨਹੁ ਨਿਸ਼ਫਲ ਨਿਜ ਮਾਂਹੀ ॥ ੩੮ ॥ ਨਾਹਿਲੇਸ਼ ਮਹਿੰ ਜੋ ਵਟੰ[੬] ਹੋਇ। ਸਤਿਗੁਰ ਕਹੈਂ ਸਕਲ ਦੇ ਖੋਇ। ਇਤ ਮਾਨਹੁ ਤੁਮ ਮਿਲਿਬੇ ਥਾਤੀ। ਤਿਸੇ ਹਕਾਰ ਲੇਤਿ ਪ੍ਰਭੁ ਪ੍ਰਾਤੀ ॥ ੩੯ ॥ ਸੋ ਨਹਿੰ ਮੋਰੈ ਗੁਰ ਕੋ ਕਹਸੋ। ਤੁਮ ਭੀ ਤਿਮ ਮਾਨਹੁ ਹਿਤ ਲਹਸੋ[੭]।ਸੁਨਿ ਕਰਿ ਫਤੇਸ਼ਾਹ ਕਹਿ ਬਾਨੀ। 'ਭਨਹਿੰ ਪ੍ਰਭੂ ਹਮ ਸਾਦਰ ਮਾਨੀ ॥ ੪੦ ॥ ਦੋਨਹੁੰ ਕੇ ਉਗਾਹ ਗੁਰ ਹੋਇਂ।ਬਹੁਰ ਬਖੇਰਾ ਕਰੈ ਨ ਕੋਇ'।ਇੱਤਯਾਦਿਕ ਸੁਨਿ ਕਰਿ ਕਿਰਪਾਲ*। ਆਨਿ ਬਤਾਯੋ ਨਿਕਟ ਕ੍ਰਿਪਾਲ[੮] ॥ ੪੧ ॥ ਤਬਿ ਪ੍ਰਭੁ ਨੰਦ ਚੰਦ ਸੋਂ ਭਾਖਾ।'ਪ੍ਰਾਤਿ ਜਾਹੁ ਨਾਹਿਨਕਰਿ ਕਾਂਖਾ[੯]।ਸੰਗ ਪ੍ਰਕਾਸ਼ ਮੇਦਨੀ ਲਯਾਓ।ਜੁਗਮ ਮਹੀਪਸਮੀਪ†ਮਿਲਾਓ'॥੪੨॥ਫਤੇਸ਼ਾਹ ਕੀ ਜ਼ਾਫਤ ਕੀਨਿ[੧੦]। ਖਾਨ ਪਾਨ ਸਭਿ ਕੁਛ ਪਠਿ ਦੀਨਿ। ਸੁਪਤਿ ਜਥਾ ਸੁਖ ਰਾਤਿ ਬਿਤਾਈ। ਜਾਗੇ ਸਭਿ ਪ੍ਰਭਾਤਿ ਹੁਇ ਆਈ ॥ ੪੩ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਫਤੇਸ਼ਾਹ ਮਿਲਨ' ਪ੍ਰਸੰਗ ਬਰਨਨੰ ਨਾਮ ਏਕ ਊਨ ਪੰਚਾਸਤਿ ਅੰਸੂ ॥ ੪੯ ॥

---

[੧](ਰਾਜੇ ਨੇ) ਦੱਸਿਆ। [੨](ਸ਼੍ਰੀ ਗੁਰੂ ਜੀ) ਚਾਹੁੰਦੇ ਹਨ। [੩]ਮਾਮਾ ਕ੍ਰਿਪਾਲ ਜੀ ਨੂੰ। [੪]ਭੇਜ ਦਿਤਾ (ਸ਼੍ਰੀ ਨਗਰ ਦੇ ਰਾਜੇ ਪਾਸ)। [੫]ਮਾਮਾ ਕ੍ਰਿਪਾਲ ਜੀ ਨੇ ਕਹਿਆ। [੬]ਦਿਲ ਵਿਚ ਗੁੱਸੇ ਦੇ ਰਖੇ ਹੋਏ ਭਾਵ ਨੂੰ 'ਵੱਟ' ਕਹਿਦੇ ਹਨ। [੭]ਸਤਿਗੁਰ ਜੀ ਦੇ ਕਹਿਣ ਤੇ। [੮]ਭਲਾ ਦੇਖਕੇ। [੯]ਭਾਵ ਗੁਰੂ ਜੀ ਦੇ ਪਾਸ। [੧੦]ਚਾਹਨਾ ਕਰਕੇ, ਖੁਸ਼ੀ ਨਾਲ। [੧੧]ਪ੍ਰਾਹੁਣਚਾਰੀ ਕੀਤੀ।

*ਪਾ:—ਭਨੇ ਕ੍ਰਿਪਾਲ। †ਪਾ:—ਜੁਗਮ ਮਹੀਪਤ ਆਨਿ।

੫੦. [ਫਤੇਸ਼ਾਹ ਤੇ ਨਾਹਣੇਸ਼ ਦਾ ਮੇਲ ਕਰਾਇਆ। ਸ਼ੇਰ ਸ਼ਿਕਾਰ]।

ਦੋਹਰਾ ॥ ਬਡੀ ਪ੍ਰਾਤਿ ਉਠਿ ਕਰਿ ਗਯੋ ਨੰਦਚੰਦ ਨ੍ਰਿਪ ਪਾਸ। ਸਮੁਝਾਯਹੁ ਬਹੁ ਬਿਧਿ ਕਹਯੋ 'ਕੀਜੈ ਬੈਰ ਬਿਨਾਸ ॥ ੧ ॥ ਚੌਪਈ ॥ ਫਤੇਸ਼ਾਹ ਨ੍ਰਿਪ ਨਿਕਟ ਰਹਾਯੋ[1]*। ਤੁਝ ਲੈਬੇ ਹਿਤ ਮੋਹਿ ਪਠਾਯੋ। ਸਭਿ ਗਿਨਤੀ ਤਜਿ ਹੂਜਹਿ ਸਾਥ[2]। ਕਰਹਿੰ ਪ੍ਰਤੀਖਨ ਤੋ ਕਹੁ ਨਾਥ' ॥ ੨ ॥ ਗੁਰ ਦਿਸ਼ਿ ਤੇ ਇਮ ਬਹੁ ਸਮੁਝਾਯੋ। ਜਸੋਂ ਕਸੋਂ ਕਰਿ ਨ੍ਰਿਪ ਸੰਗ ਚਢਾਯੋ। ਚਢਿ ਨਾਹਣ ਤੇ ਮਾਰਗ ਚਾਲਾ। ਸਾਥ ਅਨੀਕਹਿ[3] ਲੀਨਿ ਬਿਸਾਲਾ ॥ ੩ ॥ ਸਗਰੋ ਪੰਥ ਉਲੰਘਤਿ ਆਯੋ। ਨਗਰ ਪਾਂਵਟੇ ਡੇਰਾ ਪਾਯੋ॥ਇਕ ਦਿਸ਼ਿ ਫਤੇਸ਼ਾਹ ਦਲ ਪਰਯੋ। ਦਿਸ਼ਿ ਦੂਸਰਿ ਮਹਿੰ ਆਨਿ ਉਤਰਯੋ॥੪॥ਤਬਿ ਪ੍ਰਭੁ ਕੋ ਮਿਲਿਬੋ ਹਿਤ ਚਾਹਨੋ। ਪ੍ਰਥਮ ਬੁਝਿ ਆਵਤਿਭਾ ਪਾਹਨੋ[4]। ਪਗ ਪੰਕਜ ਕੋ ਕੀਨਿ ਪ੍ਰਨਾਮ। ਹਰਖਨੋ ਦਰਸ ਪਾਇ ਅਭਿਰਾਮ ॥ ੫ ॥ ਸ਼੍ਰੀ ਕਲਗ਼ੀਧਰ ਨ੍ਰਿਪ ਸਨਮਾਨਾ। ਮਿਟਨਿ ਬਿਰੋਧ ਪ੍ਰਸੰਗ ਬਖਾਨਾ। ਸੁਨਤਿ ਭਾਉ ਕੋ ਬਾਕ ਬਖਾਨੈ। 'ਕ੍ਰਹਯੋ ਆਪ ਕੋ ਹਮ ਸਭਿ ਮਾਨੈਂ॥੬॥ ਜਿਸ ਪ੍ਰਕਾਰ ਹਿਤ ਹੋਇ ਹਮਾਰਾ। ਕ੍ਰਿਪਾ ਧਾਰਿ ਸੋ ਕਰਹੁ ਉਚਾਰਾ'। ਸਤਿਗੁਰ ਕਹਯੋ 'ਪ੍ਰਾਤਿ ਜਬਿ ਹੋਇਕਰੈਂ ਹਕਾਰਨਿ ਆਵਹੁ ਦੋਇ॥੭॥ਮਿਲਹੁ ਪ੍ਰੇਮ ਤੇ ਤਜਹੁ ਬਿਕਾਰ[5]। ਹਮ ਨੈ ਤੁਮਰੋ ਹਿਤ ਨਿਰਧਾਰ'। ਇਮ ਠਹਿਰਾਇ ਗਯੋ ਨਿਜ ਡੇਰੇ। ਫਿਰੇ ਦੌਨ ਦਿਸ਼ਿ ਮਨੁਜ ਬਡੇਰੇ॥੮ ॥ਸੁਪਤਿ ਸਕਲ ਸਰਵਰੀ[6]ਬਿਤਾਈ। ਭਈ ਪ੍ਰਾਤਿ ਤਯਾਰੀ ਕਰਿਵਾਈ। ਕਰਯੋ ਫਰਾਸ਼ਨ ਫਰਸ਼ ਬਿਸਾਲਾ। ਰੰਗ ਅਨੇਕਨ ਕੋ, ਛਬਿਵਾਲਾ॥੯ ॥ ਬੀਚ ਸਿੰਘਾਸਨ ਕਰਯੋ ਡਸਾਵਨਿ। ਕਰੇ ਮਸੰਦ ਸੁਭਟ ਬੁਲਿਵਾਵਨਿ। ਲਗਯੋ ਦਿਵਾਨ ਮਹਾਨ ਸੁਜਾਨਾ। ਬਸਤ੍ਰ ਸ਼ਸਤ੍ਰ ਤੇ ਛਬਿ ਜਿਹ ਨਾਨਾ॥੧੦॥ ਪੁਨ ਕਲਗ਼ੀਧਰ ਗਰ ਸ਼ਮਸ਼ੇਰ।ਧਨੁ ਸਰ ਕਰ ਦੀਪਤਿ ਸਮ ਸ਼ੇਰ। ਆਵਤਿ ਪੇਖਿ ਉਠੇ ਸਭਿ ਆਗੇ। ਬੰਦਤਿ ਅਨੁਰਾਗੇ ਪਗ ਲਾਗੇ॥੧੧॥ਬੈਠੇ ਪੁਨ ਸੁੰਦਰ ਸਿੰਘਾਸਨ। ਨਿਕਟ ਨਿਠੁਰ ਬਡ ਧਰਯੋ ਸਰਾਸਨ। ਚਮਰ ਢੁਰਨਿ ਲਾਗਯੋ ਚਹੁੰ ਫੇਰੇ। ਖਰੇ ਦੰਡਧਰਿ ਕੰਚਨ ਕੇਰੇ ॥੧੨॥ ਰਾਜ ਸਾਜ ਇੱਤਯਾਦਿਕ ਸਾਰਾ। ਦੀਪਤਿ ਸਤਿਗੁਰ ਕੋ ਦਰਬਾਰਾ ।ਪਠੇ ਦੂਹਨ ਨ੍ਰਿਪ ਨਿਕਟ ਮਸੰਦਾ। ਕਰੇ ਹਕਾਰਨਿ ਸੁਨਤਿ

---

[1](ਗੁਰੂ ਜੀ ਨੇ) ਰੱਖਿਆ ਹੈ ਪਾਸ। [2]ਭਾਵ ਮੇਰੇ ਨਾਲ ਚੱਲੋ। [3]ਸੈਨਾ। [4]ਪਹਿਲਾਂ ਪੁੱਛ ਕੇ ਪਾਸ ਆਇਆ (ਨਾਹਨ ਦਾ ਰਾਜਾ)। [5]ਵਿਗਾੜ। [6]ਰਾਤ। *ਪਾ:—ਟਿਕਾਯੋ।

ਅਨੰਦਾ ॥ ੧੩॥ਨਿਜ ਨਿਜ ਸੈਨਾ ਲੈ ਸਮੁਦਾਏ। ਦੁਹੁ ਦਿਸ਼ਿ ਤੇ ਦੋਨਹੁੰ ਚਲਿ ਆਏ। ਪਦ ਅਰਬਿੰਦ ਬੰਦਨਾ ਕਰੇ। ਸਨਮਾਨੇ ਸਭਿ ਕੇ ਮਧ ਥਿਰੇ ॥੧੪॥ ਸਤਿਗੁਰ ਕਹਯੋ 'ਪਰਸਪਰ ਕੌਰੀ'[1]। ਭਰਿ ਕਰਿ ਮਿਲਹੁ ਮੁਦਤਿ ਇਸ ਠੌਰੀ।ਬਧਯੋ ਬਿਰੋਧ ਛੋਰਿ ਸਭਿ ਦੀਜੈ। ਪ੍ਰਥਮ ਬਾਰਤਾ ਨਹਿੰ ਸਿਮਰੀਜੈ' ॥ ੧੫ ॥ ਮਾਨਿ ਹੁਕਮ ਦੋਨਹੁੰ ਉਠਿ ਕਰਿਕੈ। ਮਿਲਿ ਆਪਸ ਮਹਿੰ ਬੈਰ ਬਿਸਰਿ ਕੈ। ਬੰਦਨ ਕਰਿ ਬੈਠੇ ਸਤਿਗੁਰ ਕੋ। ਭੇਦ ਮਿਟਾਇ ਅਨੰਦ ਭਰਿ ਓਰਕੋ ॥ ੧੬ ॥ ਕਰਹਿੰ ਪ੍ਰੇਮ ਕੀ ਬਾਤ ਬਹੋਰੀ। ਦੇਖਿ ਦੇਖਿ ਸ਼੍ਰੀ ਪ੍ਰਭੁ ਕੀ ਓਰੀ। ਕਰਨਿ ਅਖੇਰ ਸ਼ੇਰ ਕੋ ਮਾਰਨਿ। 'ਦੂਣ ਸੁੰਦਰੀ' ਕਰਹਿੰ ਉਚਾਰਨ ॥੧੭॥ਇੱਤਮਾਦਿਕ ਹੋਈ ਬਹੁ ਗਾਥਾ। ਦੋਨਹੁੰ ਭੂਪਨਿ ਕੀ ਪ੍ਰਭੁ ਸਾਥਾ। ਭਯੋ ਜਾਮ ਲਗਿ ਤਬਿ ਦਰਬਾਰਾ। ਕਲਗ਼ੀਧਰ ਕੋ ਲਖਿ ਰੁਖ਼ ਸਾਰਾ ॥੧੮॥ ਉਠਿ ਭੂਪਤਿ ਕਰਿ ਬੰਦਨ ਗਏ। ਨਿਜ ਨਿਜ ਸਿਵਰ ਪਹੁੰਚਤਿ ਭਏ। ਉਠੇ ਆਪ ਭੋਜਨ ਤਬਿ ਖਾਯਹੁ। ਪੁਨ ਅਰਾਮ ਹਿਤ ਮਨ ਬਿਰਮਾਯਹੁ ॥੧੯॥ ਉਠੇ ਬਹੁਰ ਸੁੱਖਾ ਛਕਿ*ਲੀਨਿ।ਸੌਚ ਸ਼ਨਾਨ ਸਕਲ ਤਨ ਕੀਨਿ। ਜਾਮ ਦਿਵਸ ਤੇ ਹੇਤੁ ਅਖੇਰ। ਭਏ ਅਰੂਢਿ ਤੁਰੰਗਮ ਫੇਰ। ॥੨੦॥ ਦੋਨਹੁੰ ਭੂਪਤਿ ਸੰਗ ਚਢਾਏ।ਬਨ ਮਹਿੰ ਬਿਚਰੇ ਖਗ ਮ੍ਰਿਗ ਘਾਏ। ਅਨਿਕ ਬਿਲਾਸ ਬਿਪਨ ਮਹਿੰ ਕਰੇ।ਸੰਧਯਾ ਜਾਨਿ ਸਿਵਰ ਕੋ ਫਿਰੇ॥੨੧॥ ਦੌਰ ਕੋਹੀਆ[2] ਇਕ ਤਬਿ ਆਧੋ। ਊਚ ਪੁਕਾਰਤਿ ਬਾਕ ਸੁਨਾਧੋ। 'ਪ੍ਰਭੁ ਜੀ ! ਬਡੋ ਕੇਹਰੀ ਜੋਇ। ਸਗਰੀ ਦੂਣ ਜਾਨਤੀ ਸੋਇ ॥ ੨੨ ॥ ਕੋਇ ਨ ਮਾਰ ਸਕਯੋ ਬਡ ਦਾਰੁਨ। ਗੋ ਮਹਿਖੀ ਸੋ ਕਰਤਿ ਸੰਘਾਰਨ। ਕਿਤਿਕ ਦਿਵਸ ਮਹਿੰ ਇਹ ਦ੍ਰਿਸ਼ਟਾਧੋ।ਗਧੋਹੁਤੋ ਕਿਤ ਅਬਿ ਚਲਿ ਆਧੋ'॥੨੩॥

---

[1]ਜੱਫੀ। [2]ਪਹਾੜੀਆ।

*ਹੁਣ ਤਕ ਸਤਿਗੁਰ ਦੇ ਦਰਬਾਰ ਵਿਚ ਸੁੱਖੇ ਦਾ ਜ਼ਿਕਰ ਨਹੀਂ ਆਇਆ। ਅਚਾਨਕ ਏਥੇ ਤੇ ਪਿਛਲੇ ਅੰਸੂ ਦੇ ਅੰਕ ੨੬ ਵਿਚ ਆਇਆ ਹੈ। ਇਹ ਠੀਕ ਨਹੀਂ ਹੈ। ਕਵਿ ਜੀ ਆਪਣੇ ਸਮੇਂ ਸੁੱਖਾ ਸਿੱਖਾਂ ਵਿਚ ਪ੍ਰਧਾਨ ਦੇਖਕੇ ਲਿਖ ਰਹੇ ਹਨ। ਇਸ ਚੜ੍ਹਦੀ ਜਵਾਨੀ ਵਿਚ ਸੁੱਖੇ ਦਾ ਪ੍ਰਵੇਸ਼ ਹੋ ਸਕਣਾ ਤੇ ਉਸ ਗੁਰੂ ਦੇ ਘਰ ਵਿਚ, ਜੋ ਜੁੱਧ ਵਿਦਿਆ ਤੇ ਬੀਰਰਸ ਭਰ ਰਿਹਾ ਹੈ,ਦਲਿੱਦਰ ਕੱਢ ਰਿਹਾ ਹੈ ਤੇ ਤਮਾਕੂ ਤਕ ਮਨ੍ਹਾਂ ਕਰ ਰਿਹਾ ਹੈ ਤੇ ਸਭ ਨਸ਼ਿਆਂ ਤੋਂ ਵਰਜ ਰਿਹਾ ਹੈ, ਕਦ ਹੋ ਸਕਦਾ ਹੈ ਕਿ ਇਸ ਸ਼ਰੀਰ ਨਾਸ਼ਕ ਬਲ ਬੁਧਿ ਨਾਸ਼ਕ ਭੰਗ ਨੂੰ ਆਪਣੇ ਬੀਰਾਂ ਵਿਚ ਵਾੜੇ। ਸ਼ੋਕ ਹੈ ਕਿ ਇਸ ਸੁੱਖੇ ਨੇ ਨਿਹੰਗਾਂ ਸਿੰਘਾਂ ਜੈਸੀ ਬੀਤਰਾਗ ਤੇ ਬਲੀ ਸੰਪ੍ਰਦਾ ਨੂੰ ਸਖਤ ਹਾਨੀ ਪੁਚਾਈ ਹੈ।

ਦੋਨਹੁ ਰਾਵ ਗੁਰੂ ਜੁਤਿ ਸੁਨਜੋਂ । ਸੈਧਮਾ ਪਰੀ ਜਾਨਿ ਪ੍ਰਭੁ ਭਨਜੋਂ। 'ਅਬਿ ਨ ਸਮੋਂ ਮਾਰਨਿ ਕੋ ਰਹਜੋ । ਚਲਹਿਂ ਪ੍ਰਾਤ ਜਿਸ ਥਲ ਤੈਂ ਲਹਜੋ' ॥੨੪॥ ਪ੍ਰਭੁ ਬਚ ਜੁਗ ਭੂਪਨ ਸਨਮਾਨਾ। 'ਆਪ ਪ੍ਰਭਾਤੀ ਕਰਹੁ ਪਯਾਨਾ। ਹਮ ਸਭਿ ਚਢਹਿਂ ਤਮਾਸਾ ਲਹੈਂ[1]। ਮਾਰਹਿਂ ਘੇਰਿ, ਨਹੀਂ ਬਚ ਰਹੈ[2]' ॥੨੫॥ ਇਮ ਕਹਿ ਗਮਨੇ ਸਨਮੁਖ ਡੇਰੇ।ਕਰਹਿਂ ਸਰਾਹਨ, ਸ਼ੇਰ ਬਡੇਰੇ। ਪ੍ਰਥਮ ਹਤੇ ਤਿਨ ਗਾਥ ਸੁਨਾਵੈਂ[3]।ਭੀਰ ਅਨੀਕਸਹਿਤ[4]ਚਲਿ ਆਵੈਂ॥੨੬॥ ਤਿਮਰ ਪ੍ਰਥਿਰਤੇ ਉਤਰੇ ਆਇ। ਨਿਜ ਨਿਜ ਸਿਵਰ ਬਿਖੈ ਸੁਖ ਪਾਇ। ਬਿਦਤ ਬ੍ਰਿਤੰਤ ਕੋਹਰੀ ਕੇਰਾ। 'ਹੋਹਿ ਜੰਗ ਤਿਹ ਸੰਗ ਸਬੇਰਾ' ॥ ੨੭ ॥ ਖਾਨ ਪਾਨ ਕਰਿ ਕੈ ਸਮੁਦਾਏ। ਸੁਪਤਿ ਜਥਾ ਸੁਖ ਰਾਤਿ ਬਿਤਾਏ। ਸੌਚ ਸ਼ਨਾਨ ਸਕਲ ਕਰਿ ਲੀਨਿ । ਤਬਿ ਰਣਜੀਤ ਬਜਾਵਨਿ ਕੀਨਿ ॥ ੨੮॥ ਸੁਨਿ ਸਭਿ ਜ਼ੀਨ ਤੁਰੰਗਨ ਪਾਏ।ਜੁਗ ਭੂਪਨਿ ਤਯਾਰੀ ਕਰਿਵਾਏ। ਸੁਭ-ਟਨ ਸਹਿਤ ਅਰੂੜ੍ਹਤਿ ਭਏ । ਆਯੁਧ ਖੜਗ ਧਾਰਿ ਕਰ ਲਏ ॥ ੨੯ ॥ ਸਤਿਗੁਰ ਕਲਗੀ ਸੀਸ ਉਤੰਗ । ਦਿਪਤਿ ਸਰੂਪ ਬਿਭੂਖਨ ਸੰਗ । ਗਰ ਸ਼ਮਸ਼ੇਰ ਸਿਪਰ ਕਹੁ ਧਾਰੀ । ਕਸ ਨਿਖੰਗ,ਗਹਿ ਕਰ ਧਨੁ ਭਾਰੀ[5] ॥੩੦॥ ਤੁੰਗ ਮਤੰਗ ਅਰੂੜ੍ਹਤਿ ਭਏ। ਵਹਿਰ ਸਿਵਰ ਤੇ ਨਿਕਸਤਿ ਭਏ। ਥਿਤ ਹੁਇ ਦੋਨਹੁ ਭੂਪ ਮਿਲਾਏ । ਸੋ ਕੋਹੀਆ[6] ਕੀਨਸਿ ਅਗੁਵਾਏ ॥ ੩੧ ॥ ਗਹਬਰ ਬਨ[7] ਕੋ ਪੰਥ ਪਧਾਰੇ।ਨ੍ਰਿਪ ਜੁਗ ਸੰਗ ਸੁਭਟ ਗਨ ਭਾਰੇ।ਦਲ ਕੋ ਪਰ੍ਯੋ[8] ਦੂਰ ਲਗਿ ਕਰਜੋ । ਖੋਜਤਿ ਭਏ, ਹੋਇ ਕਿਤ ਥਿਰਜੋ[9] ॥੩੨॥ ਜਬਿ ਬਿਸਾਲ ਬਨ ਗਾਹਨ ਕੀਨਾ।ਸੁਗਮ ਬਿਖਮ ਥਲਖੋਜਿ ਸੁ ਲੀਨਾ।ਕੋਤਿਕ ਪਾਹੜੇ ਸ਼ੂਕਰ ਮਾਰੇ।ਹੋਤਿ ਕੁਲਾਹਲ ਬਿਪਨ ਮਝਾਰੇ॥੩੩॥ਕੰਟਕ ਸਹਿਤ ਮਹੀਰੁਹ[10] ਖਰੇ । ਸ਼ਾਖਾ ਉਰਝੀ ਸੈਘਨੇ ਖਰੇ । ਊਚੀ ਸਰਲੀ[11] ਸਾਲ[12] ਬਿਸਾਲਾ। ਬਦਰੀ[13], ਖਦਰ[14], ਕਰੌਂਜੇ[15] ਜਾਲਾ॥੩੪। ਨੀਠ ਨੀਠ ਜਹਿਂ ਗਮਨਜੋਂ ਜਾਇ । ਇਮ ਖੋਜਜੋ ਬਿਚਰਤਿ ਸਭਿ ਥਾਇਂ । ਕਹਜੋ ਕੋਹੀਏ

---

[1]ਦੇਖਾਂਗੇ । [2](ਸ਼ੇਰ) ਬਚੇਗਾ ਨਹੀਂ । [3]ਸ੍ਰੀ ਗੁਰੂ ਜੀ ਨੇ ਪਹਿਲੋਂ ਜੋ ਬੜੇ ਸ਼ੇਰ ਮਾਰੇ ਸਨ ਤਿਨ੍ਹਾਂ ਦੀ ਗਲ ਬਾਤ ਸੁਣਾਂਵਦੇ ਹਨ । [4]ਸੈਨਾ ਦੀ ਭੀੜ ਨਾਲ । [5]ਵਡਾ ਧਨੁਖ ਤੇ ਬ ਵਿਚ ਲੈਕੇ । [6]ਓਹ ਪਹਾੜੀਆ । [7]ਸੈਂਘਣੇ ਬਨ ਦੇ । [8]ਫੌਜ ਦੀ ਕਤਾਰ । [9]ਕਿਧਰੇ ਇਸਥਿਤ ਹੋਵੇਂਗਾ (ਸ਼ੇਰ) । [10]ਬ੍ਰਿੱਛ । [11]ਚੀੜ । (ਅ) ਸਿੱਧੀ । [12]ਸਾਲ ਨਾਮੇ ਬ੍ਰਿੱਛ । [13]ਬੇਰੀ । [14]ਖੈਰ । [15]ਕਰੀਂਜੂਆ ।

'ਕੋਹਰਿ ਕੇਰਾ। ਦੇਖਹੁ ਪਗ ਕੋ ਖੋਜ ਬਡੇਰਾ ॥ ੩੫॥ ਅਬਿ ਹੀ ਗਯੋ ਰਹੋ ਸਵਧਾਨਾ। ਨਿਕਸਹਿ ਕਰਹਿ ਚੋਟ ਬਲਵਾਨਾ'। ਦੋਨਹੁ ਨ੍ਰਿਪ ਬਹੁ ਸੰਗ ਸੁ ਬੀਰਾ। ਗਮਨਤਿ ਜਾਤਿ ਅੱਗੂ ਗੁਰ ਧੀਰਾ ॥੩੬॥ ਸੰਘਨੇ ਬ੍ਰਿੱਖ ਉਲੰਘਤਿ ਭਏ। ਪੁਨ ਆਛੇ ਥਲ ਮਹਿੰ ਚਲਿ ਗਏ। ਤਿਸ ਕੇ ਨਿਕਟ ਬਿਖਮ ਇਕ ਥਾਇੰ। ਕੰਟਕ ਸਹਿਤ ਬ੍ਰਿੱਖ ਕੀ ਛਾਇ ॥ ੩੭ ॥ ਸੁਪਤਿ ਪਰਸੋ ਨਿਜ ਪਾਇੰ ਪਸਾਰੇ। ਤ੍ਰਿਪਤਸੋ ਆਮਿਖ ਕੀਨਿ ਅਹਾਰੇ। ਜਬਹਿ ਹਿਰੇਖਾ ਹਯ ਕੀ ਹੋਈ। ਸੁਨਸੋ ਸ਼ਬਦ ਔਚਕ ਤਿਨ ਸੋਈ ॥੩੮॥ ਤਜਾਗਿ ਨੀਂਦ ਬਲ ਤੇ ਗੁਰਣਾਯੋ[1]*। ਖਰੋ ਹੋਇ ਬੈਠਸੋ ਦ੍ਰਿਗ ਲਾਯੋ।ਬੋਲਸੋ ਸੁਨਸੋ ਜਾਨਿ ਤਿਨ ਲੀਨੋ। ਠਾਂਢੇ ਭਏ ਬਿਲੋਕਨ ਕੀਨੋ ॥ ੩੯ ॥ ਦਾਰੁਨ ਪੰਚਾਨਨ ਕੋ ਆਨਨ[2]। ਜਿਸ ਸਮਾਨ ਕੋ ਨਾਹਿਨ ਆਨਨ[3]†। ਕਾਨਨ[4] ਸਬਦ ਸੁਨਸੋ ਤਹਿੰ ਜਬੈ।ਕਿਨਹੁੰ ਕਿਨਹੁੰ ਦ੍ਰਿਗ ਦੇਖਸੋ ਤਬੈ॥੪੦॥ ਨਖ ਪਾਇਨ ਤੇ ਅੰਕੁਸ ਮਨੋ[5]। ਦਾੜ੍ਹਨ ਤੇ ਦਾਰੁਨ ਮੁਖ ਘਨੋ।ਸਟਾ[6] ਕੰਠ ਪਰ ਦੀਰਘ ਦੀਖੇ। ਲਾਲ ਬਿਲੋਚਨ ਸ੍ਰੋਣ ਸਰੀਖੇ[7] ॥੪੧॥ ਲਾਂਗੁਲ[8] ਸਹਿਤ ਲਾਂਬਿਯੋ ਬੇਲਾ[9]। ਦੀਰਘ ਦਸਨ‡ ਸੁ ਦਿਖਨਿ ਦੁਹੇਲਾ[10]। ਛਾਤੀ ਗ੍ਰੀਵ ਉਦਰ ਹੈ ਸ੍ਵੇਤਾ[11]। ਕਦ ਬਿਸਾਲ ਬਲ ਅਧਿਕ ਨਿਕੇਤਾ ॥ ੪੨ ॥ ਚੌਰੋ ਚਰਨ ਪੀਨ ਅਰੁ ਦੀਹਾ[12]।ਪੀਤ ਸੁ ਬਰਨ ਸ਼ਸ਼ਾਮ ਗਨਲੀਹਾਂ[13]।ਸੁਪਨੇ ਮਹਿੰ ਭੀ ਜਾਂਹਿ ਨ ਤ੍ਰਾਸਾ। ਸਭਿ ਚਾਹਿਤਿ ਹੈਂ ਪਿਖਿਨਿ ਤਮਾਸਾ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਅਖੇਰ' ਪ੍ਰਸੰਗ ਬਰਨਨੰ ਨਾਮ ਪੰਚਾਸਤਿ ਅੰਸੂ ॥ ੫੦ ॥

੫੧. [ਸ਼ੇਰ ਮਾਰਿਆ, ਬੁੱਧੂ ਸ਼ਾਹ ਵਿਦਾ ਹੋਯਾ]।

ਦੋਹਰਾ ॥ ਸ਼੍ਰੀ ਕਲਗ਼ੀਧਰ ਦੇਖਿਕੈ ਊਚੇ ਕਹਸੋ ਪੁਕਾਰਿ। 'ਛੋਰਹੁ ਨਹੀਂ ਤੁਛੰਗ ਕੋ ਟਿਕੇ ਰਹਹੁ ਬਨ ਲਾਰਿ[14]' ॥੧॥ ਚੌਪਈ ॥ ਦੋਨਹੁੰ ਨ੍ਰਿਪ ਜੁਤਿ ਸੈਨਾ ਸਾਰੀ। ਹੋਤ ਬੰਗਾਰਨਿ ਗਿਰਾ ਉਚਾਰੀ। 'ਏਕ ਸੁਭਟ ਲੈ ਖੜਗ ਸੁ ਢਾਲ।ਲਲਕਾਰਹਿ[15]ਸਭਿ ਆਰੋਚਾਲਿ।੨॥ਛਾਰ ਸਹਾਰ ਵਾਰ ਕਰਵਾਰ[16]।

[1]ਗਰਜਿਆ। [2]ਸ਼ੇਰ ਦਾ ਮੁਖ। [3]ਮੁਖ ਨਹੀਂ ਕਿਸੇ ਹੋਰ ਦਾ। [4]ਕੰਨਾਂ ਵਿਚ। [5]ਪੈਰਾਂ ਉਤੇ ਨਹੁੰ (ਨਹੁੰਦਰਾਂ) ਅੰਕੁਸ ਵਾਂਙੂ (ਭਾਵ ਤਿੱਖੇ ਤੇ ਮੁੜਵੇਂ) ਹਨ। [6]ਗਰਦਨ ਦੇ ਵਾਲ। [7]ਲਹੂ ਵਰਗੇ। [8]ਪੂਛ। [9]ਭਾਵ ਪਿੱਠ ਲੰਮੀ ਹੈ। [10]ਦੇਖਣਾ ਦੁਖਦਾਈ ਹੈ। [11]ਚਿੱਟਾ। [12]ਮੋਟੇ ਤੇ ਬੜੇ ਭਾਰੀ। [13]ਲਕੀਰਾਂ। [14]ਕਤਾਰ ਬਣਾ ਕੇ। [15](ਸ਼ੇਰ ਨੂੰ) ਲਲਕਾਰੇ। [16](ਸ਼ੇਰ ਦੀ) ਛਾਲ ਨੂੰ ਸਹਾਰੇ ਤੇ ਵਾਰ (ਕਰੇ) ਤਲਵਾਰਦਾ (ਸ਼ੇਰ ਉਤੇ)।

*ਪਾਃ—ਗੁਰੜਾਯੋ।

†ਪਾਃ—ਕਾਨਨ ਕੋ ਆਨਨ।

‡ਪਾਃ—ਦਰਸ਼ਨ।

ਕਰਹਿ ਜੁੱਧ ਲੇ ਕੇਹਰਿ ਮਾਰ। ਮੁਖ ਮਾਂਗੋ ਹਮ ਬਖਸ਼ਹਿਂ ਤਾਂਹੀ। ਨਿਕਸਹਿ ਧੀਰ ਧਾਰਿ ਉਰ ਮਾਂਹੀ' ॥੩॥ ਸੁਨਿ ਕਰਿ ਫਤੇਸ਼ਾਹ ਬਚ ਬੋਲਾ। 'ਪ੍ਰਭੁ ਜੀ ਕੇਹਰਿ ਓਜ ਅਤੋਲਾ। ਕੋ ਨਰ ਅਸ ਇਸ ਕੋ ਬਲ ਝਾਲੈ। ਹੁਇ ਸਵਧਾਨ ਵਾਰ ਪੁਨ ਘਾਲੈ ॥ ੪ ॥ ਚਿਰੰਕਾਲ ਕੋ ਇਤ ਉਤ ਫਿਰੈ। ਨਹਿਂ ਕੋ ਧਿਰ* ਧਰਿ[1] ਆਗੇ ਅਰੈ। ਸੈਲਨ ਦੇਸ਼ ਬਿਖੈ ਬੱਖਯਾਤ। ਕਿਸਹੂੰ ਨਹਿਂ ਕੀਨੋ ਇਹ ਘਾਤ ॥੫॥ ਕੋ ਹੈ ਸਮ ਰਾਵਰ ਕੇ ਕਹੋ। ਤਰੁਨ ਬੈਸ ਬਲ ਸਮਰਥ ਅਹੋ। ਨਾਂਹਿਤ ਚਲਨੈ ਦੇਹੁ ਤੁਰੰਗ। ਗੁਲਕਾਂ ਬ੍ਰਿੰਦ ਲਗਹਿਂ ਇਕ ਸੰਗ ॥ ੬ ॥ ਜੋ ਹਤਿ ਹੋਇ ਪਰੈ ਤਨ ਭੂਪਰ। ਨਤੁ ਪਹੁੰਚਨੋ ਜਾਨਹੁ ਕਿਸ ਊਪਰ। ਮਿਲਨੋ ਬੀਚਤਬਿਮੁਸ਼ਕਲ ਮਾਰਨਿ।ਕਰਹਿ ਪ੍ਰਹਾਰਅਨਿਕ ਕਰਵਾਰਨ[2] ॥੭॥ ਤਬਿ ਕਲਗ਼ੀਧਰ ਦੇਖੇ ਸਬੈ। ਨਿਕਸਨੋ ਨਹਿਂ ਕੋ ਜੋਧਾ ਜਬੈ। ਨਿਜ ਹਾਥੀ ਕੋ ਕਹਿ ਬਿਠਵਾਇਵ। ਚਹੈਂ ਆਪਨੋ ਬਲ ਦਿਖਰਾਇਵ ॥੮॥ ਹੌਦੇ ਬਿਖੈ ਧਰਨੋ ਧਨੁ ਭਾਥਾ[3]। ਖੜਗ ਸਿਪਰ ਗਹਿ ਲੀਨਸਿ ਹਾਥਾ।ਨੰਦ ਚੰਦ ਆਦਿਕ ਪੰਚ ਭ੍ਰਾਤਾ। ਦੇਖਨੋ ਗੁਰੂ ਬੀਰ ਰਸ ਰਾਤਾ ॥੯॥ ਸਹਿਤ ਕ੍ਰਿਪਾਲ ਸੁ ਚਹਿਤ ਹਟਾਏ। ਕਹਨੋ ਨ ਜਾਇ ਤੇਜ ਦਿਪਤਾਏ। ਨਾਹਲੇਸ਼ ਕਰ ਜੋਰਿ ਉਚਾਰਾ। 'ਗਨ ਗੁਲਕਾਂ ਤਜਿ ਲੇਹਿ ਸੰਘਾਰ॥੧੦॥ਪਸ਼ੁ ਕੇ ਸਮੁਖ ਆਪ ਕਨੋਂ ਜਾਵਹੁ। ਗਹੋ ਧਨੁਖ ਕੋ ਬਾਨ ਚਲਾਵਹੁ'। ਸਤਿਗੁਰ ਬੋਲੇ 'ਪਿਖਹੁ ਤਮਾਸ਼ਾ।ਇਸ ਤੇ ਕਹਾਂ ਕਰੈਂ ਹਮ ਤ੍ਰਾਸਾ'॥੧੧॥ਇਮ ਕਹਿ ਆਗੇ ਪ੍ਰਭੂ ਸਿਧਾਰੇ।ਖਰੇ ਦੂਰ ਲੌ ਦੇਖਤਿ ਸਾਰੇ।ਕੋਚਿਤ ਕਹੈਂ 'ਕਹਾਂ ਗੁਰ ਕਰਨੋ ! ਕੇਹਰਿ ਨਿਕਟ ਜਾਨਿ ਹਠ ਧਰਨੋ' ॥ ੧੨ ॥ ਕੋਚਿਤ ਕਹੈਂ 'ਗੁਰੂ ਬਡ ਜੋਧਾ।ਹਤਹਿ ਕ੍ਰਿਪਾਨ ਸੰਗ ਕਰਿ ਕ੍ਰੋਧਾ'। ਸਨਮੁਖ ਹੋਇ ਕਰਨੋ ਜਬਿ ਨੇਰ। ਪਿਖੇ ਪਰਸਪਰ ਅਧਿਕ ਦਲੇਰ ॥ ੧੩॥ ਉਠਨੋ ਨਹੀਂ ਬੈਠਨੋ ਤਬਿ ਰਹਨੋ। ਹੋਤੁ ਬੈਗਾਰਨਿ ਊਚੇ ਕਹਨੋ।'ਹੋਹੁ ਖਰੋ ਕਨੋਂ ਬੈਠਨੋ ਅਬੈ। ਬਨਿ ਸਵਧਾਨ ਪਿਖਹਿਂ ਤੁਮ ਸਬੈ' ॥ ੧੪ ॥ ਸੁਨਿ ਪ੍ਰਭੁ ਤੇ ਨਿਜ ਸੀਸ ਨਿਵਾਯੋ। ਥਿਰਨੋ ਰਹਨੋ ਨਿਜ ਟੌਰ[4] ਭੂਮਾਯੋ।ਵਹਿਰ ਮਦਾਨ ਬਿਖੇ ਗੁਰ ਖਰੇ। ਬਿਖਮ ਬਿਰੂ[5] ਕੋ ਬੀਚ ਨ ਬਰੇ ॥੧੫॥ ਬਚ ਊਚੇ ਕਹਿ ਫੇਰ ਪੁਚਾਰਨੋਂ[6]। 'ਖਰੋ ਹੋਹੁ ਕੈਸੇ

[1]ਧੀਰਜ ਧਰਕੈ। [2]ਤਲਵਾਰਾਂ ਦੇ ਅਨੇਕਾਂ (ਵਾਰ) ਕੀਤਿਆਂ ਵੀ (ਸ਼ੇਰ) ਮਾਰ ਕਰੇਗਾ। [3]ਰਖ ਦਿਤਾ ਧਨੁਖ ਤੇ ਭੱਥਾ। [4]ਪੂਛ ਦੇ ਸਿਰੇ ਤੇ ਵਾਲਾਂ ਦਾ ਜੋ ਗੁੱਛਾ ਜੇਹਾ ਹੁੰਦਾ ਹੈ। [5]ਬਿੜਾ, ਝਿੜਾ। [6]ਵੰਗਾਰਿਆ। *ਪਾ:—ਸਿਰ।

ਬਲ ਹਾਰਨੋ। ਤੋਹਿ ਸੰਗ ਹੈ ਜੰਗ ਹਮਾਰਾ। ਟਰੇ ਬਨਹਿ ਨਹਿੰ, ਕਸੋਂ ਚਿਤ ਹਾਰਾ?'॥੧੬॥ਬੈਠਨੋ ਸ਼ੇਰ ਆਪ ਤਹਿੰ ਖਰੇ।ਜੁਗ ਨ੍ਰਿਪ ਦਲ ਜੁਤਿ ਦੇਖਨਿ ਕਰੇ। ਬਿਸਮਾਵਹਿੰ ਕਿਮ ਕਿਮ .ਨਰ ਕਹੈਂ। ਇਤ ਉਤ ਕਲਮਲਾਤਿ ਸਭਿ ਲਹੈਂ ॥ ੧੭ ॥ ਜਬਿ ਦੈ ਬਾਰ ਕਹਸੋ ਨਹਿੰ ਖਰਸੋ। ਬਹੁਰ ਕ੍ਰੋਧ ਕਰਿ ਊਚ ਉਚਰਸੋ।'ਗੀਦੀ! ਕਹਾਂ ਬਨਸੋ ਸਮ ਸਮਾਲ। ਬੈਠਨੋ ਤਮਾਗ ਬੰਸ ਕੀ ਚਾਲ॥੧੮॥ਕਰਮ ਕੋਹਰੀ ਕੋਰ ਕਰਾਲੇ।ਕਾਤੁਰ ਕੂਰ ਕਾਰ ਡਰ ਘਾਲੇ[1]। ਤੋਹਿ ਨ ਛੋਰਹਿੰ ਭਟਿ ਸਭਿ ਘਿਰੈਂ।ਕਿਮ ਗੀਦੀ ਗਾਦਰ[2]ਹੁਇ ਮਰੈਂ?'॥੧੯॥ ਇਮ ਸੁਨ ਕੈ ਸਤਿਗੁਰ ਕੇ ਬੈਨ। ਉਠਨੋ ਕ੍ਰੋਧ ਕਰਿ ਰਾਤੇ ਨੈਨ। ਭਭਕਨੋ ਭੀਖਨ ਸਟਾ ਫੁਲਾਏ[3]। ਨਿਕਸਨੋ ਵਹਿਰ ਪਿਖਨੋ ਸਮੁਦਾਏ॥ ੨੦॥ ਬਲ ਬਿਸ਼ਾਲ ਕਰਿ ਛਾਲ ਉਤਾਲਾ। ਗਰਜਨੋ ਦੀਰਘ ਕਾਲ ਕਰਾਲਾ। ਪ੍ਰਭੁ ਕੇ ਸਨਮੁਖ ਕੀਨਸਿ ਨੇਰ। ਉਛਰਨੋ ਛਿੱਪ੍ ਛਾਲ ਕਰਿ ਫੇਰ ॥ ੨੧॥ ਬਲ ਤੇ ਜਬਿ ਪਹੁੰਚਨੋ ਪ੍ਰਭੁ ਊਪਰ। ਚਰਨ ਟਿਕਾਇ ਰਖੇ ਥਿਰ ਭੂਪਰ। ਆਗੈ ਸਿਪਰ ਕਰੀ[4] ਤਤਕਾਲਾ। ਛਿੱਪ੍[5] ਨਿਕਾਸਨੋ ਖੜਗ ਕਰਾਲਾ॥੨੨॥ ਊਚੀ ਛਾਲ ਢਾਲ ਪਰ ਲੈ ਕੈ।ਕਰਨੋ ਪ੍ਰਹਾਰ[6] ਆਪ ਬਲ ਕੈ ਕੈ।ਬਦਨ ਬਚਾਇ[7] ਲਾਕ ਪਰ ਮਾਰਾ। ਬਹਨੋ ਘਾਵ ਜਿਮ ਸਾਬਨ ਤਾਰਾ[8] ॥ ੨੩ ॥ ਪਿਛਲੇ ਪਾਇਨ ਪਰ ਗਿਰ ਰਹਨੋ।ਪਿਖਤਿ ਅਚੰਭਾ ਸਭਿ ਨ ਲਹਨੋ।ਜੁਗਮ ਨਰਿੰਦ ਮਤੰਗ ਧਵਾਏ।ਪਹੁੰਚਿ ਸਮੀਪ ਦੇਖਿ ਹਰਖਾਏ॥੨੪। 'ਧੰਨ ਧੰਨ ਪ੍ਰਭੁ ਬਡੇ ਦਲੇਰ।ਤੁਮ ਬਿਨ ਕੌਨ ਹਤਹਿ ਅਸ਼ੇਰ।ਅਵਨੀ ਤਲ ਮਹਿੰ ਆਪ ਮਨਿੰਦ। ਸੁਨਨੋਂ ਨ ਦੇਖਨੋ ਕਿਤਹੁੰ ਬਿਲੰਦ॥੨੫॥ਅਸ ਕੋਹਰਿ ਦੀਰਘ ਨਹਿੰ ਹੇਰਾ। ਦਾਰੁਨ ਦਾੜ੍ਹਨ ਓਜ ਘਨੇਰਾ।ਕਰਨੋ ਸੰਘਾਰਨ ਭੂਰਨ ਐਸੋ।ਛਾਂਗ ਬਿਹੀਨੋ ਬਲ ਤੇ ਜੈਸੋ[9]॥ ੨੬ ॥ ਸ਼੍ਰੀ ਕਲਗ਼ੀਧਰ ਤਬਹਿ ਸੁਨਾਯੋ। 'ਇਹ ਪਾਂਡਵ ਕੁਲ ਮਹਿੰ ਨਰ ਜਾਯੋ। ਭਾਰਥ ਮਹਿੰ ਮਰਿ ਰਹਨੋ ਕੁਢਾਲਾ। ਭਾਵੀ ਬਸ ਤੇ ਧਰ ਤਨ ਜਾਲਾ[10]॥੨੭॥ਪਾਛਲ ਜਨਮਹੁਤੋ ਇਸਕੇਰਾ[11]।ਕੋਹਰਿ ਭਯੋ

[1]ਹੇ ਕਾਇਰਾ ! ਡਰ ਕਰਕੇ ਕੂੜਿਆਂ ਵਾਲੀ ਕਾਰ ਕਰਦਾ ਹੈਂ। [2]ਕਾਇਰ [ਸੰਃ, ਕਾਤੁਰ । ਹਿੰਦੀ, ਗਾਦਰ]। [3]ਭਯਾਨਕ ਗਰਦਨ (ਦੇ ਵਾਲ) ਫੁਲਾਕੇ। [4](ਗੁਰੂ ਜੀ ਨੇ) ਢਾਲ ਕੀਤੀ ਅੱਗੇ। [5]ਛੇਤੀ। [6]ਮਾਰ ਕੀਤੀ। [7]ਮੂੰਹ ਬਚਾ ਕੇ ਲੱਕ (ਪੇਟ) ਵਿਚ (ਤਲਵਾਰ) ਮਾਰ ਦਿਤੀ ! (ਅ) (ਸ਼ੇਰ ਦੇ) ਮੂੰਹ (ਦੀ ਚੋਟ ਨੂੰ ਢਾਲ ਤੇ) ਬਚਾ ਕੇ। [8]ਜਿਵੇਂ ਸਾਬੁਨ ਨੂੰ ਤਾਰ ਵੱਢਦੀ ਹੈ। [9]ਜਿਵੇਂ ਨਿਰਬਲ ਬੱਕਰਾ ਹੁੰਦਾ ਹੈ। [10]ਬਹੁਤੇ ਸਰੀਰ ਧਾਰੇ ਸੀ (ਏਸ ਨੇ)। [11](ਇਹ ਜਨਮ) ਇਸ ਦਾ ਅੰਤਲਾ ਹੈਸੀ।

ਕਰਾਲ ਬਛੇਰਾ।ਅਬਿ ਮ੍ਰਿਤੁ ਹੋਇ ਭਲੀ ਗਤਿ ਲਹੀ। ਜਗ ਮਹਿੰ ਬਹੁਰ ਜਨਮ ਇਸਨਹੀਂ"॥੨੮॥ਸੁਨਕਰਿ'ਧੰਨਧੰਨ'ਸਭਿਕਹੈਂ।ਮਹਾਂਪ੍ਰਤਾਪਵਾਨ ਮਨ ਲਹੈਂ।ਤਿਹ ਉਚਵਾਇ ਪਾਂਵਟੇ ਲਯਾਏ। ਕਰਤਿ ਬਤਕ ਨ੍ਰਿਪ ਜੁਤਿ ਪ੍ਰਭੁ ਆਏ॥੨੯॥ਉਤਰੇ ਨਿਜ ਨਿਜ ਸਕਲ ਠਿਕਾਨੇ।ਮਿਲਿ ਆਪਸ ਮਹਿੰ ਸੁਜਸੁ ਬਖਾਨੇ। ਸਗਰੇ ਲੋਕ ਕੌਹਰੀ ਹੇਰਹਿੰ। ਮਾਰਨ ਤੇ ਬਿਸਮਾਇ ਬਛੇਰਹਿੰ ॥ ੩੦ ॥ ਸੋ ਦਿਨ ਬੀਤਨੋ ਨਿਸਾ ਬਿਤਾਈ। ਬਿਦਾ ਹੋਇ ਪੁਨ ਦੋਨਹੁੰ ਰਾਈ। ਜਬਿ ਦਰਬਾਰ ਲਗਨੋ ਤਬਿ ਆਏ। ਕਰਿ ਬੰਦਨ ਕੋ ਬੈਨ ਸੁਨਾਏ॥੩੧॥'ਦੇਗ਼ ਹੇਤੁ ਲਿਹੁ ਹਮ ਤੇ ਗ੍ਰਾਮੂ। ਭਲੋ ਕਰਹੁ ਰਾਵਰਿ ਗੁਨ ਧਾਮੂ। ਅੰਗੀਕਾਰ ਭੇਟ ਕੋ ਕਰਹੁ। ਰਿਦੇ ਮਨੋਰਥ ਹਮਰੇ ਪੁਰਹੁ[1]"॥ ੩੨॥ ਫਤੇ ਸ਼ਾਹ ਤੇ ਸੁਨਿ ਕਰਿ ਬਾਨੀ। ਮੁਖ ਮੁਸਕਾਵਤਿ ਪ੍ਰਭੂ ਬਖਾਨੀ। 'ਗੁਰ ਘਰ ਕੀ ਤੁਮ ਸ਼ਰਨੀ ਆਵਹੁ। ਚਹਹੁ ਅਕਾਲ ਪੁਰਖ ਤੇ ਪਾਵਹੁ॥ ੩੩ ॥ ਕੋਇ ਨ ਕਮੀ ਦੇਗ਼ ਸਤਿਗੁਰ ਕੀ। ਪੁਰਹਿੰ ਕਾਮਨਾ ਦਾਸਨ ਉਰ ਕੀ। ਗੁਰ ਕੀ ਦੇਗ਼ ਰੁ ਤੇਗ਼ ਸਵਾਈ। ਦਿਨਪ੍ਰਤਿ ਵਧਹਿ ਸਰਬ ਲਗਿ ਜਾਈ[2]॥ ੩੪ ॥ ਗੁਰ ਸਿੱਖੀ ਜੋ ਤੁਮ ਕੋ ਭਾਵੈ। ਕਹਿ ਸ਼੍ਰੀ ਅਸਪੁਜ[3] ਤੇ ਬਖਸ਼ਾਵੈਂ"। ਸੁਨਿ ਮੁਸਕਾਵਤਿ ਬਾਕ ਪ੍ਰਕਾਸ਼ੇ। 'ਹਮ ਹੈਂ ਸਦਾ ਆਪ ਕੇ ਦਾਸੇ ॥ ੩੫ ॥ ਹਮਰੇ ਭਾਗਨਿ ਤੇ ਇਤ ਆਏ।ਜਿਸ ਕਰਿ ਇਸ ਪ੍ਰਕਾਰ ਦਰਸਾਏ"। ਤਬਿ ਸਤਿਗੁਰ ਦੇ ਕਰਿ ਸਿਰੁਪਾਉ। ਦੋਨਹੁੰ ਕੋ ਤਬਿ ਕੀਨਿ ਬਿਦਾਉ ॥ ੩੬ ॥ ਹਾਥ ਬੰਦਿ ਬਹੁ ਬੰਦਨ ਕਰਿਕੈ।ਗਮਨੇ ਗਜ ਬਾਜਿਨ ਪਰ ਚਰਿਕੈ। ਬੈਰ ਬਿਸਾਰ ਸੰਧ ਕਰਿ ਦੋਇ। ਨਿਜ ਨਿਜ ਰਜਧਾਨੀ ਗੇ ਸੋਇ ॥ ੩੭ ॥ ਬੁੱਧੂਸ਼ਾਹ ਬਹੁਤ ਦਿਨ ਰਹਸੋ।ਮਗ ਖ਼ੁਦਾਇਕੋ ਗੁਰ ਤੇ ਲਹਸੋ।ਬ੍ਰਿੰਦ ਮੁਰੀਦ ਸਾਹਿਤ ਨਿਤ ਦਰਸੈ। ਕਰ ਤੇ ਚਰਨ ਕਮਲ ਕੋ ਪਰਸੈ ॥੩੮॥ ਕਰੈ ਪ੍ਰੇਮ ਨਿਸ ਬਾਸੁਰ ਧਯਾਵੈ। ਗੁਰ ਮੂਰਤਿ ਉਰ ਬਿਖੈ ਟਿਕਾਵੈ। ਤਿਸ ਪਰ ਸ਼੍ਰੀ ਪ੍ਰਭੁ ਕਰੁਨਾ ਧਰੈਂ। ਮਗ ਖ਼ੁਦਾਇ ਉਪਦੇਸ਼ਨਿ ਕਰੈਂ ॥ ੩੯ ॥ ਕਹਿ ਕਹਿ ਦੇਹਿੰ ਦੇਗ਼ ਤੇ ਅਸਨਾ। ਨਿਕਟ ਬਿਠਾਇ ਬਾਕ ਮ੍ਰਿਦੁ ਰਸਨਾ। ਮਹਿਮਾ ਲਖੀ ਮਹਾਂ ਮਹੀਯਾਨਾ। ਸਕਲ ਕੁਬੰਧਨ ਕੀਨਸਿ ਹਾਨਾ ॥੪੦॥ ਭਯੋ ਨਿਹਾਲ ਪ੍ਰੇਮ ਉਪਜਾਯੋ। ਬਸਨੋ ਨਿਕਟ ਕੁਛ ਸਮਾ ਬਿਤਾਯੋ। ਪੁਨ ਸਤਿਗੁਰ ਕੋ ਬੰਦਨ ਕੀਨਿ।ਚਲਨਿ ਸਦਨ ਕੋ ਬਚ ਕਹਿ ਦੀਨ ॥੪੧॥ ਸਿਰੋਪਾਉ ਤਬਿ

[1]ਪੂਰਨ ਕਰੋ। [2]ਸਭ ਥਾਂ ਤਕ ਜਾਵੇਗੀ। [3]ਅਕਾਲ ਪੁਰਖ।

ਪ੍ਰਭੂ ਦਿਵਾਯੋ।ਪਗ ਛੁਵਾਇ ਲੇ ਸੀਸ ਚਢਾਯੋ। 'ਕੇਤਿਕ ਦਿਨ ਮਹਿੰ ਪੁਨ ਢਿਗ ਆਵੌਂ । ਕਰਿ ਦਰਸ਼ਨ ਕੋ ਤਨ ਸੁਫਲਾਵੌਂ ॥ ੪੨ ॥ ਸਦਾ ਰਿਦੇ ਮਹਿੰ ਬਾਸਾ ਕਰੀਅਹਿ। ਨਿਜ ਦਾਸਨਿ ਕੋ ਦਾਸ ਬਿਚਰੀਅਹਿ । ਅਪਨੋ ਜਾਨਿ ਬਿਸਾਰਹੁ ਨਾਂਹੀ । ਚਹੌਂ ਬਾਸ ਰਾਵਰਿ ਪਗ ਮਾਂਹੀ'॥੪੩॥ਇਮ ਬਹੁ ਬਿਨਤੀ ਕਰਿ ਘਰਿ ਚਾਲਾ। ਸੰਗ ਮੁਰੀਦ ਲੀਨਿ ਨਿਜ ਜਾਲਾ । ਸ਼ਹਿਰ ਸਢੌਰੇ ਕੋ ਚਲਿ ਗਯੋ । ਜਹਿੰ ਕਹਿੰ ਸੁਜਸੁ ਉਚਾਰਤਿ ਭਯੋ ॥ ੪੪ ॥ ਪ੍ਰਭੂ ਪਾਂਵਟੇ ਬਿਖੈ ਬਿਰਾਜੇ । ਜਿਨ ਦਰਸ਼ਨ ਤੇ ਕਲਮਲ ਭਾਜੇ।ਚਲੀ ਹਜ਼ਾਰਹੁੰ ਸੰਗਤਿ ਆਵੈ । ਅਨਿਕ ਪਦਾਰਥ ਆਨਿ ਚਢਾਵੈ ॥ ੪੫ ॥ ਚਾਰਹੁੰ ਦਿਸ਼ਿ ਤੇ ਦੇਸ਼ ਬਿਦੇਸ਼ੂ । ਧਰਹਿੰ ਭਾਉ ਸਿਖ ਆਇਂ ਵਿਸ਼ੇਸ਼ੂ । ਸ਼ਸਤ੍ਰ ਤੁਰੰਗਮ ਬਸਤ੍ਰ ਅਜਾਇਬ । ਅਰਪਹਿੰ ਕਰਿ ਕਰਿ ਦਰਸ਼ਨ ਸਾਹਿਬ ॥ ੪੬ ॥ ਪਾਧੜੀ ਛੰਦ ॥ ਇਸ ਭਾਂਤਿ ਪਾਂਵਟੇ ਮਹਿੰ ਬਿਲਾਸ। ਦਾਸਨ ਨਿਹਾਲ, ਦੇ ਸ਼ੱਤ੍ਰੂ ਤ੍ਰਾਸ । ਰਸ ਬੀਰ ਉਦੈ ਦਿਨ ਪ੍ਰਤਿ ਕਰੈਤਿ । ਭਟ ਆਇਂ ਰਹਨਿ ਦੇ ਧਨ ਰਖੈਂਤਿ॥੪੭॥ਅਨਗਿਨਤਿ ਦਰਬ ਲੇ ਸਰਬ ਆਇਂ।ਮਨ ਚਿਤਹਿੰ ਕਾਮਨਾ ਦਾਸ ਪਾਇਂ । ਬਨ ਮਹਿੰ ਸ਼ਿਕਾਰ ਚਢਿ ਬਾਰਿ ਬਾਰਿ । ਹਤਿ ਰੋਝ[1] ਕੋਲ[2] ਭਾਲਕ[3] ਝੰਖਾਰ[4] ॥ ੪੮ ॥ ਬਲਵਾਨ ਭਯਾਨਕ ਮਾਰਿ ਸਿੰਘ[5] । ਬਰਨੈਤਿ ਸੁ ਕਵਿ ਸੰਤੋਖ ਸਿੰਘ। ਮਾਨੈਤਿ ਆਨ ਜੋ ਰਾਜ ਸਿੰਘ[6] । ਬਿਦਤੋ ਬਿਸਾਲ ਗੋਬਿੰਦ ਸਿੰਘ ॥ ੪੯ ॥ ਦੀਨਾਨ ਨਾਥ, ਨਾਥਾਨ ਨਾਥ । ਨਿਜ ਸੇਵਕਾਨ ਕਰਤੇ ਸਨਾਥ । ਮਾਨੈਤਿ ਆਨ[7] ਸਭਿ ਸਿੱਧ ਨਾਥ।ਨਿਜ ਬੈਦਿ ਹਾਥ ਧਰਿ ਚਰਨ ਮਾਥ ॥ ੫੦ ॥ ਇਹ ਏਕ ਰਿਤੁ ਅਧਿ ਪੂਰਨਿ ਹੋਇ । ਗੁਰ ਜਸੁ ਬਿਸਾਲ ਬਰ ਬੀਚ ਪੋਇ[8]।ਸਿਖ ਪਠਤਿ ਸੁਨਤਿ,ਚਿਤ ਚਾਇ ਪਾਂਇ।ਸਭਿ ਕਰੇ ਇਕਾਵਨਿ[9] ਇਮ ਧਿਆਇ ॥ ੫੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁਤੇ 'ਕੇਹਰਿ ਹਤਨਿ' ਕਵਿ ਸੰਤੋਖ ਸਿੰਘ ਬਿਰਚਤਾਯਾਂ ਭਾਖਾਯਾਂ ਪ੍ਰਸੰਗ ਬਰਨਨੰ ਨਾਮ ਏਕ ਪੰਚਾਸਤਿ ਅੰਸੂ ॥ ੫੧ ॥

ਇਤਿ ਪ੍ਰਥਮ ਰੁਤ ਸਮਾਪਤੰ ਮਸਤ ਸੁਭ ਮਸਤ ॥

ਪਹਿਲੀ ਰੁਤ ਸਮਾਪਤਿ ਹੋਈ ।

---

[1]ਨੀਲਗਾਇ । [2]ਸੂਰ । [3]ਰਿੱਛ । [4]ਬਾਰਾਸਿੰਗੇ । [5]ਸ਼ੇਰ ਮਾਰੇ । [6]ਰਾਜੇ ਤੇ ਸ਼ੇਰ । [7]ਆਨ ਮੰਨਦੇ ਹਨ । (ਅ) ਜੋ ਸ਼ੇਰਾਂ (ਵਤ) ਸੂਰਮੇ ਰਾਜੇ ਹਨ ਸੋ ਆਨ ਮੰਨਦੇ ਹਨ । ਈਨ । [8]ਬਹੁਤ ਸੋਹਣਾ ਗੁਰੂ ਜਸ (ਇਸ ਰੁਤ) ਵਿਚ ਪਰੋਇਆ ਹੈ । [9]ਇਕਵੰਜਾ ।

੧ ਓ ਸਤਿਗੁਰ ਪ੍ਰਸਾਦਿ ॥ ਸ਼੍ਰੀ ਵਾਹਿਗੁਰੂ ਜੀ ਕੀ ਫਤਹ ॥

ਅਥ ਦੁਤਿਯ ਰੁੱਤ ਬਰਨਤੇ।

ਅੰਸੂ ੧ [ਮੰਗਲ। ਖਾਨ ਨੌਕਰ ਰੱਖੇ]।

੧. ਇਸ਼ ਗੁਰੂ–ਦਸੋ ਗੁਰੂ ਸਾਹਿਬਾਂ ਦਾ–ਮੰਗਲ।

ਕਵਿੱਤ ॥ ਜਪ ਗੁਰੂ ਨਾਨਕ ਮੁਕੰਦ, ਗੁਰੂ ਅੰਗਦ, ਅਮਰ ਗੁਰੂ ਰਾਮਦਾਸ ਆਨੰਦ ਬਿਲੰਦ ਮੈਂ। ਸਤਿਗੁਰੂ ਅਰਜਨ, ਸ਼੍ਰੀ ਹਰਿਗੋਵਿੰਦ ਚੰਦ, ਗੁਰੂ ਹਰਿ ਰਾਇ ਬ੍ਰਿੰਦ ਬਿਘਨ ਨਿਕੰਦ ਮੈਂ। ਸ਼੍ਰੀ ਹਰਿ ਕ੍ਰਿਸ਼ਨ, ਨਵਮ ਗੁਰ ਪਾਤਸ਼ਾਹ, ਸ਼੍ਰੀ ਗੁਰਿੰਦ ਸਿੰਘ ਜੀ ਸਦੀਵ ਸੁਖਕੰਦ ਮੈਂ। ਸਭਿ ਕੋ ਪਦਾਰ-ਥਿੰਦ ਮਨਕੋਮਲਿੰਦ ਕਰਿ,ਗਜਾਨ ਮਕਰੰਦ ਹਿਤ ਥੰਦੌਂ ਹਾਥ ਥੰਦਿਮੈਂ॥੧॥

ਜਪ=ਜਪਦਾ ਹਾਂ, ਅਰਾਧਨਾ ਕਰਦਾ ਹਾਂ, ਸਿਮਰਨ ਕਰਦਾ ਹਾਂ।
ਮੈਂ=ਮੈਂ। (ਅ) ਜੇ 'ਮੈਂ' ਨੂੰ 'ਮਯ' ਸਮਝੀਏ ਤਾਂ ਅਰਥ ਬਣੂ:–ਵਾਲੇ। ਸਰੂਪ।
ਸੁਖਕੰਦ=ਸੁਖਾਂ ਦਾ ਮੂਲ। ਮਲਿੰਦ=ਭੌਰਾ।

ਅਰਥ–ਮੈਂ ਸਿਮਰਨ ਕਰਦਾ ਹਾਂ ਮੁਕਤੀ ਦਾਤੇ ਗੁਰੂ ਨਾਨਕ ਜੀ ਦਾ, (ਅਤੇ) ਅਤਿ ਆਨੰਦ (ਦਾਤੇ) ਗੁਰੂ ਅੰਗਦ, ਸ਼੍ਰੀ ਗੁਰੂ ਅਮਰ ਦੇਵ ਤੇ ਗੁਰੂ ਰਾਮਦਾਸ ਜੀ ਦਾ, (ਫਿਰ) ਮੈਂ (ਸਿਮਰਨ ਕਰਦਾ ਹਾਂ) ਸਾਰੇ ਵਿਘਨਾਂ ਨੂੰ ਕੱਟਣ ਹਾਰੇ (ਸ਼੍ਰੀ) ਸਤਿਗੁਰੂ ਅਰਜਨ (ਦੇਵ ਜੀ), ਸ਼੍ਰੀ ਹਰਿ ਗੋਵਿੰਦ ਚੰਦ (ਅਤੇ) ਗੁਰੂ ਹਰਿ ਰਾਇ ਜੀ ਦਾ; (ਫਿਰ) ਮੈਂ (ਸਿਮਰਨ ਕਰਦਾ ਹਾਂ) ਸਦੀਵੀ ਸੁਖਦਾਤੇ ਸ਼੍ਰੀ (ਗੁਰੂ) ਹਰਿ ਕ੍ਰਿਸ਼ਨ (ਜੀ, ਸ਼੍ਰੀ) ਗੁਰੂ (ਤੇਗ ਬਹਾਦੁਰ ਜੀ) ਨੌਵੇਂ ਪਾਤਸ਼ਾਹ (ਤੇ) ਸ਼੍ਰੀ (ਗੁਰੂ) ਗੋਵਿੰਦ ਸਿੰਘ ਜੀ ਦਾ; (ਹਾਂ,) ਮੈਂ ਸਾਰੇ (ਗੁਰੂ ਸਾਹਿਬਾਂ ਦੇ) ਚਰਨਾਂ ਕਮਲਾਂ ਦਾ (ਆਪਣੇ) ਮਨ ਨੂੰ ਭਉਰਾ ਬਣਾ ਕੇ ਗਜਾਨ (ਰੂਪ) ਮਕਰੰਦ (ਪ੍ਰਾਪਤ ਕਰਨ) ਲਈ (ਦੋਵੇਂ) ਹਥ ਜੋੜਕੇ (ਉਨ੍ਹਾਂ ਚਰਨਾਂ ਉਤੇ) ਨਮਸਕਾਰ ਕਰਦਾ ਹਾਂ।

੨. 'ਕਵਿ–ਸੰਕੇਤ' ਮਿਰਯਾਦਾ ਦਾ ਮੰਗਲ।

ਦੋਹਰਾ ॥ ਸਾਰਦ ਬਾਰਦ ਭਾਰਦੀ ਨਾਰਦ, ਪਾਰਦ, ਕੁੰਦ।
ਬਰਨ ਸਾਰਦਾ ਸਾਰਦਾ ਪਦ ਅਰਵਿੰਦਨਿ ਬੰਦਿ ॥ ੨ ॥

ਸਾਰਦ ਬਾਰਦ=ਸਰਦ ਰੁੱਤ ਦਾ ਬੱਦਲ।
ਭਾ ਰਦੀ=ਸ਼ੋਭਾ ਰੱਦ ਕਰ ਦਿਤੀ ਹੈ, ਭਾਵ ਮਾਤ ਕਰ ਦਿਤੀ ਹੈ।
ਨਾਰਦ=ਨਾਰਦ, ਜਿਸ ਦਾ ਰੰਗ ਚਿੱਟਾ ਮੰਨਿਆਂ ਹੈ।
ਪਾਰਦ=ਪਾਰਾ। ਕੁੰਦ=ਮਰਤਬਾਨ ਦਾ ਫੁੱਲ ਜੋ ਚਿੱਟਾ ਹੁੰਦਾ ਹੈ। ਬਰਨ ਸਾਰਦਾ=ਅਖਰਾਂ (ਦੁਆਰਾ ਵਿੱਦਜਾ ਵਿੱਗਜਾਨ ਰੂਪੀ) ਤੱਤ੍ਰ ਦੀ ਦਾਤੀ ਭਾਵ ਗਜਾਨ ਦਾਤੀ। ਸਾਰਦਾ=ਸਰਸ੍ਵਤੀ।
ਬੰਦਿ=ਬੰਦਨਾ ਕਰਦਾ ਹਾਂ।

ਅਰਥ–ਸਰਦ ਰਿਤੂ ਦੇ ਬੱਦਲ, ਨਾਰਦ, ਪਾਰੇ ਤੇ ਕੁੰਦ (ਦੀ) ਸ਼ੋਭਾ (ਜਿਸ ਨੇ) ਮਾਤ ਕਰ ਦਿਤੀ ਹੈ, (ਉਸ) ਗਜਾਨ ਦਾਤੀ ਸਰੱਸ੍ਵਤੀ ਦੇ ਚਰਨਾਂ ਕਵਲਾਂ ਪਰ ਬੰਦਨਾ ਕਰਦਾ ਹਾਂ।

[ਬਿਨਯ]

ਉਚਰੋਂ ਰੁਤ ਅਬਿ ਦੂਸਰੀ ਗੁਰ ਕੀ ਕਥਾ ਰਸਾਲ।
ਸੁਨੀਅਹਿ ਸ਼੍ਰੋਤਾ ਪ੍ਰੀਤਿ ਧਰਿ ਹੁਇ ਸ਼ਰਧਾਲੁ ਬਿਸਾਲ॥ ੩॥

ਰਸਾਲ ਰਸ+ਆਲਯ=ਰਸਾਂ ਦਾ ਘਰ, ਜਿਸ ਵਿਚ ਨਵੇਂ ਹੀ ਰਸ ਹੋਣ। (ਅ) ਅੰਬ, ਭਾਵ ਸ੍ਵਾਦੀਕ ਅਥਵਾ ਰੋਚਕ। (ਏ) ਸੁੰਦਰ।

ਅਰਥ–ਹੁਣ ਮੈਂ ਦੂਸਰੀ ਰੁਤ ਵਿਖੇ (ਸ਼੍ਰੀ) ਗੁਰੂ (ਗੋਬਿੰਦ ਸਿੰਘ) ਜੀ ਦੀ ਰਸਮਈ ਕਥਾ ਉਚਾਰਦਾ ਹਾਂ, (ਹੇ ਸ਼੍ਰੋਤਾ (ਜਨੋ! ਤੁਸੀਂ) ਬੜੇ ਸ਼ਰਧਾਲੂ ਹੋਕੇ ਪ੍ਰੀਤੀ ਨਾਲ ਸੁਣੋ:–

ਚੌਪਈ॥ ਬੁੱਧੂਸ਼ਾਹਿ ਗਯੋ ਨਿਜ ਡੇਰੇ। ਦਿਨ ਕੇਤਿਕ ਜਬਿ ਕੀਨਿ ਬਸੇਰੇ।
ਨਗਰ ਦਾਮਲਾ[1] ਏਕ ਸੁ ਜਾਨਿ। ਤਹਾਂ ਹੁਤੇ ਕੁਛ ਖਾਨਹਿ ਖਾਨ[2]॥ ੪॥
ਸਦਾ ਰਹਤਿ ਨੌਕਰ ਪਤਿਸ਼ਾਹੀ। ਕਰਤਿ ਜੀਵਕਾ ਨਿਜ ਨਿਰਬਾਹੀ।
ਕੁਛ ਕਾਰਜ ਤਿਨ ਦੀਨਿ ਬਿਗਾਰੇ।ਰਿਸਿ ਨੌਰੰਗ ਸੋ[3]ਵਹਿਰ ਨਿਕਾਰੇ॥੫॥
ਸਭਿ ਮਹਿੰ ਹੁਕਮ ਬਿਦਤਿ ਇਮ ਭਾਖੇ। 'ਇਨ ਕੋ ਚਾਕਰ ਨਹਿੰ ਕੋ ਰਾਖੇ।
ਖਤਾਵੰਦ[4] ਪਤਿਸ਼ਾਹੀ ਅਹੈਂ। ਰਾਖਹਿ ਜੋ ਸਜ਼ਾਇ ਸੋ ਲਹੈਂ'॥ ੬॥ ਭਏ ਬਿਨੌਕਰ ਰੋਜ਼ੀ ਹੀਨੇ। ਫਿਰੇ ਬਹੁਤ, ਨਹਿੰ ਰਾਖਨਿ ਕੀਨੇ। ਹੁਤੇ ਪੰਚ ਸੈ ਗਿਨਤੀ ਬਿਖੇ। ਭਏ ਦੀਨ, ਜਬਿ ਨਹਿੰ ਕਿਹ ਰਖੇ॥ ੭॥ ਬਿਚਰਤਿ ਪਹੁੰਚੇ ਸ਼ਹਿਰ ਸਢੌਰੇ। ਡੇਰਾ ਕਰਯੋ ਵਹਿਰ ਕਿਸ ਠੌਰੇ। ਜਾਨਿ ਪੀਰ ਨਿਜ

[1]ਨਾਮ ਹੈ ਨਗਰ ਦਾ, ਕਰਨਾਲ ਦੇ ਜ਼ਿਲੇ ਵਿਚ ਹੈ। [2]ਖਾਨਾਂ ਦੇ ਘਰ। [3]ਓਹ (ਪਠਾਣ)। [4]ਕਸੂਰਵਾਰ।

ਬੁੱਧੂਸ਼ਾਹਾ। ਜ਼ਾਰਤ ਹੇਤੁ[1] ਗਏ ਸਭਿ ਪਾਹਾ ॥ ੮ ॥ ਕੁਛ ਅਕੋਰ ਧਰਿ ਕੀਨਿ ਸਲਾਮੂ। ਬੈਠੇ ਜਾਇ ਸਮੀਪ ਤਮਾਮੂ। ਬੂਝਨ ਕਰਸੋ 'ਕਹਾਂ ਤੇ ਆਏ ?'। ਤਿਨ ਬ੍ਰਿਤੰਤ ਸਭਿ ਦੀਨਿ ਸੁਨਾਇ॥੯॥'ਰੋਜ਼ੀ ਹੇਤੁ ਫਿਰੇ ਹਮ ਸਾਰੇ। ਨਹਿੰ ਕਿਨ ਰਾਖਨਿ ਬਾਕ ਉਚਾਰੇ।ਹੁਇ ਨਿਰਾਸ ਹਮ ਚਲੇ ਅਵਾਸ। ਕਰਹਿੰ ਸ਼ਾਹ ਤੇ ਸਗਰੇ ਤ੍ਰਾਸ ॥ ੧੦ ॥ ਜੋ ਨੌਰੰਗ ਤੇ ਨਹਿੰ ਉਰ ਡਰੇ। ਹਮਹਿੰ ਸਮੀਪ ਸੁ ਰਾਖਨਿ ਕਰੈ। ਅਬਿ ਜਗ ਮਹਿੰ ਅਸ ਦਿਖਤਿ ਨ ਕੋਈ। ਰਾਖਹਿ ਤ੍ਰਾਸ ਤਜਾਗ ਕਰਿ ਸੋਈ ॥ ੧੧ ॥ ਭਏ ਲਚਾਰ ਜੀਵਕਾ ਹੇਤੁ। ਕਰਹਿੰ ਖੇਤ ਕ੍ਰਿਤ[2] ਜਾਇ ਨਿਕੇਤ। ਵਸਤੂ ਆਦਿਕ ਅਧਿਕ ਦਰਬ ਕੋ। ਖਰਚਸੋ ਪਹਿਰਨਿ ਖਾਨ ਸਰਬ ਕੋ[3] ॥ ੧੨ ॥ ਜੇ ਕਰਿ ਤੁਮ ਤੇ ਹੁਇ ਉਪਕਾਰ। ਕਰੋ ਪੀਰ ਜੀ ਮਿਹਰ ਉਦਾਰ'। ਅਰਜ਼ੀ ਸੁਨੀ ਭਨੀ ਹੁਇ ਦੀਨ। ਬੁੱਧੂਸ਼ਾਹ ਬਿਚਾਰਨਿ ਕੀਨਿ ॥ ੧੩ ॥—ਇਕ ਸ਼੍ਰੀ ਕਲਗ਼ੀਧਰ ਤੇ ਬਿਨੈ[4]। ਅਪਰ ਨ ਸਮਰਥ ਰਾਖਨਿ ਇਨੈ—।'ਸੁਨੋ ਖਾਨਜ਼ਾਦੇ[5]!ਮਮਏਨਾ। ਕੋ ਅਸ ਜਾਇ[6]* ਸ਼ਾਹਿ ਜਿਸ ਭੈ ਨਾ ॥ ੧੪ ॥ ਸ਼੍ਰੀ ਨਾਨਕ ਗਾਦੀ ਪਰ ਅਹੈ। ਸੋ ਨਹਿੰ ਤ੍ਰਾਸ ਕਿਸੂ ਤੇ ਲਹੈ। ਰਾਖਿ ਸਕਹਿ ਤੁਮ ਕੋ ਗੁਰ ਸੋਈ। ਅਪਰ ਬਿਖੈ ਨਿਸ਼ਚੈ ਨਹਿੰ ਕੋਈ॥੧੫॥ਦਲ ਕੋ ਕਰਹਿ ਸਕੇਲਨਿ ਬ੍ਰਿੰਦ। ਪਰਖਿ ਸੁਭਟ ਦੇ ਦਰਬ ਬਿਲੰਦ।ਕਿਤਿਕ ਦਿਵਸ ਮੈਂ ਤਿਨ ਢਿਗ ਰਹਸੋ[7]। ਤਬਿ ਆਵਤਿ ਪਾਵਤਿ ਚਿਤ ਚਹਸੋ[8] ॥ ੧੬ ॥ ਸੁਨਿ ਬੋਲਸੋ ਪੁਨ ਭੀਖਨ ਖਾਨ। 'ਤੁਮਰੇ ਸਕਲ ਮੁਰੀਦ ਪਠਾਨ। ਜੇ ਇਨ ਕੋ ਰੋਜ਼ੀ ਸਿਰ[9] ਕਰਿਹੋ। ਅਧਿਕ ਅਸਾਨ ਆਪਨੇ ਧਰਿ ਹੋ[10] ॥੧੭॥ਪਰਉਪਕਾਰ ਸਬਾਬ[11] ਮਹਾਨਾ। ਰਿਜ਼ਕ ਹੋਇ ਤੁਮ ਬਨਹੁ ਬਹਾਨਾ। ਹਮਰੇ ਹੇਤੁ ਪਯਾਨਹੁ ਫੇਰ। ਗੁਰ ਢਿਗ ਕਰਹੁ ਤਰੀਫ ਬਡੇਰ ॥੧੮ ॥ਖਾਨ ਪੰਚ ਸੈ ਰੋਜ਼ੀ ਬਨੇ। ਅਬਿ ਲਾਚਾਰ ਭਏ ਇਹ ਘਨੇ'। ਕਾਲੇਖਾਂ ਹਯਾਤਖਾਂ ਕਹਸੋ। 'ਏਕ ਆਸਰਾ ਰਾਵਰਿ ਲਹਸੋ॥੧੯॥ਕਰਹੁ ਸਬਾਬ[11] ਦੇਹੁ ਰਖਵਾਇ। ਨਤੁ ਹਯ

---

[1]ਦਰਸ਼ਨ ਕਰਨ ਵਾਸਤੇ। [2]ਖੇਤੀ ਦਾ ਕੰਮ। [3]ਪਹਿਰਨੇ ਤੇ ਖਾਣੇ ਲਈ ਸਭ ਧਨ ਤੇ ਵਸਤਾ ਖਰਚ ਦਿੱਤੀਆਂ ਹੈਨ। [4]ਬਿਨਾਂ। [5]ਹੇ ਪਠਾਣਾਂ ਦੇ ਪੁੱਤ੍ਰੋ। [6]ਕੋਹੜੀ ਐਸੀ ਜਗਾ ਹੈ (ਅ) ਕੌਣ ਐਸਾ ਜੰਮਿਆਂ ਹੈ ? [7]ਭਾਵ ਮੈਂ ਗੁਰਾਂ ਪਾਸ ਰਹਿ ਆਇਆ ਹਾਂ। [8]ਭਾਵ ਜੇ ਤੁਸੀਂ ਤਦੋਂ ਆ ਜਾਂਦੇ ਤਾਂ ਚਿਤ ਚਾਹੀ ਪਾ ਲੈਂਦੇ ਭਾਵ ਮੈਂ ਉਥੇ ਤੁਸਾਂ ਨੂੰ ਨੌਕਰ ਰਖਾ ਦੇਂਦਾ। [9]ਰੋਜ਼ੀ ਦੇ ਸਿਰ। [10]ਆਪਣਾ ਅਹਿਸਾਨ (ਸਾਡੇ ਤੇ) ਕਰੋਗੇ। [11]ਪੁੰਨ। *ਪਾ:—ਸ਼ਾਹ।

ਸ਼ਸਤ੍ਰ ਬੋਚ ਕਰਿ ਖਾਇੰ। ਬਹੁਰ ਨ ਥਾਨਾ ਥਨਹਿ ਸਿਪਾਹੀ। ਰੁਲ ਜੈਹੈਂ ਕ੍ਰਿਤ ਕਰਿ ਕਰਿ ਖਾਹੀਂ ॥ ੨੦ ॥ ਗਮਨਹੁ ਤਹਿੰ ਲਗਿ ਸੰਗ ਹਮਾਰੇ। ਦਿਹੁ ਰਖਵਾਇ ਮੁਰੀਦ ਤੁਮਾਰੇ[੧]।ਇੱਤਮਾਦਿਕ ਜਬਿ ਬਹੁ ਘਿਘਿਆਏ। ਬੁੱਧੂ ਸ਼ਾਹ ਮਿਹਰ ਮਨ ਲਯਾਏ॥੨੧॥ਕਹਯੋ ਕਿ 'ਮੈਂ ਚਾਲਹੁੰ ਤੁਮ ਸਾਥ। ਗਹਿਵਾਵੌਂ ਹਾਥਹਿ ਗੁਰ ਨਾਥ[੨]। ਇਮ ਕਰਿ ਨਿਸਾ ਬਾਸ ਕੋ ਕੀਨਾ। ਭਈ ਪ੍ਰਾਤਿ ਚਲਿਬੇ ਚਿਤ ਦੀਨਾ॥੨੨॥ਖਾਨ ਪੰਚਸੈ ਲੈ ਕਰਿ ਸੰਗ।ਚਲਯੋ ਪਾਂਵਟੇ ਚਢੇ ਤੁਰੰਗ। ਮਗ ਮਹਿੰ ਇਕ ਨਿਸ ਬਸਿ ਕਰਿ ਗਏ।ਪਿਖਿ ਥਲ ਆਛੋ ਉਤਰਤਿ ਭਏ॥੨੩॥ਦੁੰਦਭਿ ਬਜਤਿ ਸੁਨਯੋ ਜਬਿ ਕਾਨ।ਸੁਧਿ ਮੰਗਵਾਇ ਗੁਰੂ ਭਗਵਾਨ[੩]।'ਹੇਤੁ ਨੌਕਰੀ ਰਹਿਬੇ ਆਏ। ਬੁੱਧੂਸ਼ਾਹੁ ਸੰਗ ਨਿਜ ਲਯਾਏ'॥੨੪॥ਉਤਰਿ ਜਾਮਨੀ ਏਕ ਬਿਤਾਈ। ਭਈ ਪ੍ਰਾਤਿ,ਨਿਜ ਵਜੀ* ਵਧਾਈ[੪]। ਗੁਰ ਦਰਬਾਰ ਲਗਯੋ ਜਿਹ ਸਮੋ।ਬੁੱਧੂਸ਼ਾਹਿ ਜਾਇ ਕਰਿ ਨਮੋ॥੨੫॥ਸਗਲੀ ਸੁਧਿ ਬੂਝੀ ਤਿਸ ਪਾਸ।ਸੁਨਿ ਗੁਰ ਤੇ ਸਭਿ ਕੀਨਿ ਪ੍ਰਕਾਸ਼। 'ਹੇਤੁ ਚਾਕਰੀ ਏ ਚਲਿ ਆਏ। ਰਹਨਿ ਹੇਤੁ ਮੋ ਕੋ ਸੰਗ ਲਯਾਏ ॥ ੨੬॥ ਲਰਿਬੇ ਕੋ ਪਠਾਨ ਹੁਇਂ ਗਾਢੇ[੫]। ਰਣ ਮਹਿੰ ਰਿਪੁ ਆਗੇ ਰਹਿੰ ਠਾਢੇ। ਹੱਥਯਾਰਨ ਕੋ ਬਹੁ ਅੱਭਯਾਸੈਂ।ਪੁਸ਼ਤਨ ਲਗਿ ਇਨ ਸੰਘਰ ਆਸ਼ੈ[੬]॥੨੭॥ ਸੁਨਿ ਸਤਿਗੁਰ ਕਹਿ ਖ਼ਾਨ ਬੁਲਾਏ।ਬ੍ਰਿੰਦ ਹਯਨਿ ਪਰ ਚਢਿ ਕਰਿ ਆਏ। ਜਿਸ ਮਹਿੰ ਚਾਰ ਅਹੈਂ ਸਿਰਦਾਰ। ਭੀਖਨਖਾਂ ਇਕ ਨਾਮ ਉਦਾਰ॥੨੮॥ ਕਾਲੇਖਾਨ, ਨਿਜਾਬਤ ਖਾਨ। ਚੌਥੇ ਕੋ ਹਯਾਤਖਾਂ ਜਾਨਿ। ਹਯਨਿ ਸਮੇਤ ਸੈਨ ਲਖਿ[੭] ਬਨੀ। ਪੁਨ ਬੁੱਧੂ ਫੁਰਮਾਇਸ਼ ਭਨੀ॥ ੨੯ ॥ ਨੰਦ ਚੰਦ ਸੰਗ ਸਤਿਗੁਰ ਭਾਖਾ। 'ਚਿਹਰੇ[੮] ਲਿਖਹੁ, ਲੇਹੁ ਇਨ ਰਾਖਾ। ਏਕ ਰਜਤਪਣ ਇਕ ਅਸਵਾਰ। ਪੰਚ ਪੰਚ ਸਿਰਦਾਰਨ ਚਾਰ[੯] ॥੩੦॥ਭਯੋ ਹੁਕਮ ਹਰਖੇ ਉਰ ਖਾਨ। 'ਧੰਨ ਧੰਨ ਗੁਰ' ਕਰਹਿੰ ਬਖਾਨ। ਬੁੱਧੂਸ਼ਾਹ ਪੀਰ ਰਖਵਾਏ।

[੧](ਅਸੀਂ) ਤੁਸਾਂ ਦੇ ਮੁਰੀਦ ਹਾਂ। [੨]ਫੜਾਵਾਂਗਾ (ਤੁਹਾਡਾ) ਹੱਥ ਗੁਰੂ ਸੁਆਮੀ ਨੂੰ। [੩]ਭਾਵ ਪਠਾਣਾਂ ਦਾ ਨਗਾਰਾ ਵਜਦਾ ਗੁਰੂ ਜੀ ਨੇ ਸੁਣਿਆਂ ਤਾਂ ਖਬਰ ਮੰਗਵਾਈ (ਕਿ ਕੌਣ ਆ ਗਿਆ ਹੈ ਤਾਂ ਇਹ ਖਬਰ ਆਈ ਕਿ.....)। [੪]ਸਵੇਰ ਹੋਣ ਤੇ ਆਪਣੀ (ਵਲੋਂ) ਵਧਾਈ ਦਿਤੀ (ਭਾਵ ਪਠਾਣਾਂ ਨੇ ਸ਼ਦਯਾਨਾ ਵਜਾਇਆ) (ਅ) ਨਿਜ (ਆਪਣੀ ਭਾਵ ਗੁਰੂ ਜੀ ਦੀ) ਵਧਾਈ ਵੱਜੀ, ਧੌਂਸੇ ਆਦਿ ਵਜੇ। [੫]ਤਕੜੇ ਹੁੰਦੇ ਹਨ। [੬]ਜੰਗ ਹੀ (ਇਹਨਾਂ ਦਾ) ਆਸ਼ਾ ਹੈ ਭਾਵ ਪੇਸ਼ਾ ਹੀ ਜੰਗ ਹੈ। [੭]ਦੇਖੀ (ਗੁਰੂ ਜੀ ਨੇ)। [੮]ਹੁਲੀਏ। [੯]ਚਾਰੋਂ ਸਰਦਾਰਾਂ ਦੇ ਪੰਜ ਪੰਜ (ਰੁਪੱਯੇ ਰੋਜ਼ ਕਰ ਦਿਤੇ)।

*ਪਾ:—ਵਧੀ।

ਰੋਜ਼ੀ ਕਰੀ ਫਿਰਤਿ ਅਕੁਲਾਏ ॥ ੩੧ ॥ ਨੰਦ ਚੰਦ ਹੁਇ ਖਰੋ ਕਿਨਾਰੇ। ਲਿਖਨਿ ਹੋਤੁ ਸਭਿ ਨਿਕਟ ਹਕਾਰੇ।ਚਿਹਰੇ[1] ਨਾਮ ਸਰਬ ਲਿਖਵਾਇ।ਜਿਤ ਪ੍ਰਵਾਹਿ ਜਮਨਾ ਜਲ ਜਾਇ ॥ ੩੨ ॥ ਤਿਤ ਦਿਸ਼ਿ ਡੇਰਾ ਦੀਨਿ ਕਰਾਇ। ਤੰਬੂ ਲਗੇ ਤੀਰ ਸਮੁਦਾਇ।ਬੁੱਧੂ ਸ਼ਾਹ ਅਧਿਕ ਸਨਮਾਨਾ। ਗੁਰ ਸੁਸ਼ੀਲ[2] ਤੇ ਉਰ ਹਰਖਾਨਾ ॥ ੩੩ ॥ ਰਹਸੋ ਨਿਕਟ ਜੋਤਿਕ ਮਨ ਭਾਯੋ। ਬਹੁਰ ਸਵੇਰੇ ਸ਼ਹਿਰ ਸਿਧਾਯੋ। ਖਾਨ ਪਾਂਚ ਸੈ ਢਿਗ ਰਖਵਾਏ।ਜਾਇ ਜਹਾਂ ਕਹਿਂ ਸੁਜਸੁ ਬਢਾਏ ॥੩੪॥ ਸਤਿਗੁਰ ਚਢਹਿਂ ਅਖੇਰ ਸਿਧਾਰਹਿਂ। ਬੀਨ ਬੀਨ ਸ਼ੇਰਨਿ ਕਹੁ ਮਾਰੈਂ। ਦੁਸ਼ਟ ਜੀਵ ਬਨਿ ਰਹਸੋ ਨ ਕੋਈ। ਚਰਹਿਂ[3] ਮਹਿਖ ਗੋ ਚਿੰਤ ਨ ਕੋਈ ॥੩੫॥ ਜਿਤ ਕਿਤ ਸੁਖੀ ਭਏ ਨਰ ਨਾਰੀ। ਬਿਚਰਹਿਂ ਸਗਰੀ ਦੂਨ ਮਝਾਰੀ। ਕਹੈਂ ਸਗਲ 'ਗੁਰ ਰੌਣਕ ਕੀਨੀ। ਜਗੋ ਭਾਗ ਅਵਨੀ ਇਸ ਚੀਨੀ' ॥ ੩੬ ॥ ਪੁਨ ਸਤਿਗੁਰ ਢਿਰ ਹੋਇ ਮਦਾਨ। ਸਭਿ ਸੁਭਟਨਿ ਸੋਂ ਕਰਹਿਂ ਬਖਾਨ।'ਤੀਰ ਤੁਪਕ ਤੋਮਰ ਤਰਵਾਰੈਂ। ਕਰਹੁ ਵਾਰ ਹਮ ਖਰੇ ਨਿਹਾਰੈਂ' ॥੩੭॥ ਮਾਤੁਲ ਸੰਗੋ ਆਦ ਕਰੈਤੇ।ਪੁਨ ਪਠਾਨ ਗਨ ਹਯ ਧਾਵੈਤੇ।ਤੁਪਕ ਚਲਾਇ ਤਾਕਿ ਲਛ[4] ਮਾਰੈਂ। ਤਿਮ ਹੀ ਗੁਰ ਕੋ ਸਿੱਖ ਸਿਧਾਰੈਂ ॥ ੩੮ ॥ ਤੋਮਰ ਕੋ ਭਰਮਾਇ ਦਿਖਾਵੈਂ। ਧਨੁ ਕੋ ਐਂਚਤਿ ਬਾਨ ਚਲਾਵੈਂ। ਇਸ ਪ੍ਰਕਾਰ ਬਹੁ ਧਰਹਿਂ ਪ੍ਰਕਾਸ਼ਾ। ਕਰਹਿਂ ਬਿਲੋਕਨਿ ਬੀਰ ਬਿਲਾਸਾ ॥ ੩੯ ॥ ਗੁਰ ਘਰ ਤੇ ਸਭਿ ਲੇਤਿ ਰੁਜ਼ੀਨਾ। ਜਥਾ ਜੋਗ ਜਿਸ ਕੋ ਕਰਿ ਦੀਨਾ। ਕੇਤਿਕ ਨਗਦੀ ਲੇ ਗੁਰ ਘਰ ਤੇ। ਕਿਤਿਕ ਚੂਨ ਚਾਵਰ ਲੇ ਬਰਤੇਂ ॥ ੪੦ ॥ ਕਿਤਿਕ ਦੇਗ਼ ਤੇ ਅਚਹਿਂ ਅਹਾਰਾ। ਰਾਜ ਸਮਾਜ ਬਧਸੋ ਤਥਿ ਭਾਰਾ। ਦਰਬ ਇਕੱਤ੍ਰ ਅਧਿਕ ਚਹੁ ਦਿਸ਼ਿ ਤੇ। ਭਯੋ ਕੋਸ਼ ਪਰਿ ਪੂਰਣ ਜਿਸਤੇ ॥ ੪੧ ॥ ਕਬਹੂੰ ਸੈਨਾ ਚਢਹਿ ਅਕੇਲੇ[5]। ਬਾਂਛਤਿ ਜਿਤਿਕ ਅਖੇਰਹਿਂ ਖੇਲੇ।ਸ਼ਲਖ ਬੰਦੂਕਨਿ ਕੀ ਮੁਚਕੰਤੀ[6]।ਸ਼ਬਦ ਮਹਿਦ ਇਕ ਬਾਰ ਉਠੰਤੀ ॥ ੪੨ ॥ ਜਬਿ ਪ੍ਰਤਾਪ ਇਮ ਬਧਸੋ ਬਧੇਰਾ। ਸ਼ੰਕਤਿ ਗਨ ਮਹੀਪ[7] ਤਿਸ ਬੇਰਾ। 'ਛੀਨ ਲੈਹਿਂ ਨਹਿਂ ਰਾਜ ਹਮਾਰਾ। ਕੋ ਕਰਿ ਸਾਕਹਿ ਜੰਗ ਅਖਾਰਾ ॥੪੩॥ਚਹੈਂ ਜਿ ਕਿਹ ਨ੍ਰਿਪ ਕੀ ਰਜਧਾਨੀ। ਬਿਨਾਂ ਬਿਲਮ ਲੇਂ ਤਿਨ ਕਰਿ ਹਾਨੀ। ਕੌ ਅਰ ਸਕਹਿ ਬੀਰਤਾ ਧਰਿਕੈ। ਜਾਇ

[1]ਚੁਲੀਏ। [2]ਚੰਗੇ ਸੁਭਾਵ। [3]ਚਰਦੀਆਂ ਹਨ। [4]ਨਿਸ਼ਾਨਾ। [5]ਚੜ੍ਹਦੀ ਹੈ ਇਕੇਲੀ। [6]ਛੱਡਦੇ ਹਨ। [7]ਸ਼ੰਕਾਵਾਨ ਹੋਏ ਸਾਰੇ ਰਾਜੇ।

ਪਲਾਇ ਨਤੁ ਮਰਿ ਹੈ ਡਰਿ ਕੈ' ॥ ੪੪ ॥ ਸਭਿ ਕੋ ਮਨ ਖਟਪਟ ਹੁਇ ਆਈ। ਲਖਹਿੰ ਸੁਭਟ ਗੁਰ ਕੋ ਅਧਿਕਾਈ। ਦਿਨ ਪ੍ਰਤਿ ਦਲ ਬਧਾਇ ਬਲ ਭਾਰਾ। ਗਿਰਪਤਿ ਸਗਰੇ ਕਰਹਿੰ ਬਿਚਾਰਾ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਖਾਨ ਰਾਖਨ' ਪ੍ਰਸੰਗ ਬਰਨਨੰ ਨਾਮ ਪ੍ਰਥਮੋ ਅੰਸੁ ॥ ੧ ॥

੨. [ਰਾਮ ਰਾਇ ਦਾ ਮਸੰਦ ਮੇਲ ਠਹਿਰਾਉਣ ਹਿਤ ਆਇਆ]।

ਦੋਹਰਾ॥ਇਸ ਪ੍ਰਕਾਰ ਸ਼੍ਰੀ ਸਤਿਗੁਰੂ ਰਾਜ ਸਮਾਜ ਬ੍ਰਿਧਾਇ।ਕਰੀ ਸਕੇਲਨਿ ਬਾਹਿਨੀ ਭ੍ਰਾਸ ਨ੍ਰਿਪਨਿ ਉਪਜਾਇ ॥ ੧ ॥ ਚੌਪਈ ॥ ਸੁਨਿ ਸ਼੍ਰੀ ਰਾਮਰਾਇ ਬਡਿਆਈ ।–ਦਿਨ ਪ੍ਰਤਿ ਬਧਤਿ ਜਾਤਿ ਅਧਿਕਾਈ[1]–। ਮਿਲਿਨਿ ਪਿਖਿਨਿ ਕੀ ਪ੍ਰੀਤਿ ਉਪਾਵੈ ।–ਕਹਨਿ ਸੁਨਨਿ ਹੁਇ–ਮਨ ਮਹਿੰ ਆਵੈ[2] ॥ ੨ ॥ ਕੋਤਿਕ ਦਿਨ ਲੌ ਰਹਜੋ ਬਿਚਾਰਤਿ। ਕੁਛ ਜਗ ਦਿਸ਼ਿ ਤੇ ਸ਼ੰਕਾ ਧਾਰਤਿ।–ਡੇਰੇ ਬਿਖੇ ਨ ਬਨਿ ਹੈ ਜਾਨ[3]।ਅਲਪ ਲਖਹਿੰਮੋਕਹੁ ਸਭਿਥਾਨ ॥੩॥ ਸੋ ਸਭਿ ਬਿਧਿ ਤੇ ਅਹੈਂ ਬਿਸਾਲਾ। ਅਹੈਂ ਭਤੀਜਾ, ਰਹੈਂ ਨਿਰਾਲਾ। ਮੁਰ ਪਿਤ ਤੇ ਗੁਰਤਾ ਲਘੁ ਭਾਈ[4]। ਤਿਨ ਤੇ ਪੁਨ ਇਨ ਕੇ ਘਰ ਆਈ ॥ ੪॥ ਅਹੈ ਜਥਾਰਥ ਇਹ ਸਭਿ ਬਾਤੀ।ਤਊ ਅਧਿਕ ਮੈਂ ਜਗ ਬੱਖਯਾਤੀ[5]। ਬ੍ਰਿੰਦ ਸੰਗਤਾਂ ਜੋ ਮੁਹਿ ਮਾਨਹਿੰ।ਸਭਿ ਤੇ ਅਧਿਕ ਰਿਦੇ ਪਹਿਚਾਨਹਿੰ॥੫॥ ਜੋ ਪਹੁੰਚੈਂ ਮੈਂ ਚਲਿ ਤਿਸ ਥਾਨ।ਤਿਸ ਤੇ ਅਲਪ ਮੋਹਿ ਲੇਂ ਜਾਨਿ। ਸਿੱਖ ਮਸੰਦ ਸੰਗਤਾਂ ਜੋਈ। ਮਿਲਿ ਮਿਲਿ ਕਰੈਹਿੰ ਬਿਚਾਰਨ ਤੋਈ ॥੬॥ ਮਗ ਮਹਿੰ ਮੇਲਕਿਤਹੁੰ ਜੋ ਹੋਇ।ਨਿਜ ਨਿਜਥਲ ਤੇ ਚਲਿ ਦਿਸ਼ਿ ਦੋਇ।ਤਥਿ ਸਮਤਾ ਮੇਰੀ ਰਹਿ ਆਵੈ। ਹੋਇ ਮੇਲ ਸੰਸੈ ਨ ਉਠਾਵੈਂ–॥ ੭ ॥ ਇਮ ਬਿਚਾਰ ਕਰਿ ਪਠਜੋ* ਮਸੰਦ। ਦੇ ਕਰਿ ਤਿਸਹਿ ਸਮਾਜ ਬਿਲੰਦ। ਬਸਤ੍ਰ ਬਿਭੂਖਣ ਨਰ ਸਮੁਦਾਯਾ। ਸਕਲ ਭੇਵ ਕਹਿ ਤਬਹੁੰ ਪਠਾਯਾ ॥ ੮ ॥ ਸੋ ਚਲਿ ਕਰਿ ਆਯਹੁ ਤਤਕਾਲਾ। ਪਿਖੀ ਪਾਂਵਟੈ ਭੀਰ ਬਿਸਾਲਾ। ਦੂਰ ਦੂਰ ਲੌ ਸੁਭਟ ਤੁਰੰਗ। ਉਤਰੇ ਧਰੇ ਸ਼ਸਤ੍ਰ ਨਿਜ ਅੰਗ ॥ ੯ ॥ ਪੌਰਦਾਰ ਢਿਗ ਮਨੁਜ ਪਠਾਯੋ।'ਕਰੀਅਹਿ ਸੁਧਿ–ਮਸੰਦ ਚਲਿ ਆਯੋ–'। ਸ਼੍ਰੀ ਕਲਗ਼ੀਧਰ ਸੁਨ ਕਰਿ ਕਹਜੋ।'ਪ੍ਰਾਤਿ ਹਕਾਰਹਿੰ ਮਿਲਿਨਿ ਜਿ ਰਹਜੋ'॥੧੦॥ਨੰਦ ਚੰਦ

[1]ਬਹੁਤ ਵਧਦੀ ਜਾਂਦੀ ਹੈ (ਵਡਿਆਈ)। [2]ਮਨ ਵਿਚ ਆਉਂਦੀ ਹੈ (ਰਾਮ ਰਾਇ ਦੇ)। [3]ਗੁਰੂ ਜੀ ਦੇ ਡੇਰੇ ਵਿਚ ਤਾਂ ਜਾਣਾ ਨਹੀਂ ਬਣਦਾ। [4]ਭਾਵ ਸ਼੍ਰੀ ਹਰਿਰਾਇ ਜੀ ਤੋਂ ਗੁਰਤਾ ਸ਼੍ਰੀ ਕ੍ਰਿਸ਼ਨ ਜੀ ਨੂੰ ਹੋਈ। [5]ਤਾਂ ਬੀ ਮੈਂ ਜਗਤ ਵਿਚ ਵੱਡਾ ਪ੍ਰਗਟ ਹਾਂ। *ਪਾ:–ਗਯੋ।

ਸੋਂ ਹੁਕਮ ਬਖਾਨਾ। 'ਸਭਿ ਸੁਧਿ ਲੇਹੁ ਖਾਨ ਅਰੁ ਪਾਨਾ'। ਤਿਸ ਕੋ ਕਹਿ ਡੇਰਾ ਕਰਿਵਾਯੋ। ਬਾਂਛਤਿ ਏਕ ਬਾਰਿ ਪਹੁੰਚਾਯੋ॥ ੧੧॥ ਨਿਸਾ ਬਿਤਾਇ ਕੀਨਿ ਦਰਬਾਰਾ। ਦਰਸਹਿ ਸੰਗਤਿ ਮਿਲੀ ਹਜ਼ਾਰਾ। ਲਗੇ ਅਕੋਰਨ ਕੇ ਅੰਬਾਰੇ। ਖਰੋ ਮੇਵਰੋ ਅਰਜ਼ ਗੁਜ਼ਾਰੇ॥ ੧੨॥ ਸੁਭਟਨਿ ਕੋ ਲਾਗਯੋ ਦੀਵਾਨ। ਬੈਠੇ ਪਾਂਚਹੁ ਕ੍ਰਾਤ ਸੁ ਥਾਨ।ਨਿਕਟ ਕ੍ਰਿਪਾਲ ਸੁ ਮਾਤੁਲ ਅਹੈ। ਸਿੱਖਨ ਦਿਸ਼ਿ ਕ੍ਰਿਪਾਲ ਕਬਿ ਲਹੈਂ[1]॥੧੩॥ਨੰਦ ਚੰਦ ਕਰ ਬੰਦਿ ਬਖਾਨਾ। 'ਨਰ ਸ਼੍ਰੀ ਰਾਮਰਾਇ ਠਹਿਰਾਨਾ। ਹੁਕਮ ਹੋਇ ਤਿਸ ਲੇਹਿੰ ਬੁਲਾਇ। ਪਰਸਹਿ ਚਰਨ ਕਮਲ ਕੋ ਆਇ'॥੧੪॥ਆਇਸੁ ਦਈ 'ਹਕਾਰਹੁ ਤਾਂਹਿ'। ਭੇਜਸੋ ਛਰੀਦਾਰ ਤਿਸ ਪਾਹਿ। ਸੁਨਿ ਮਸੰਦ ਨਰ ਬ੍ਰਿੰਦ ਸਮੇਤ। ਪਹੁੰਚਸੋ ਦਰਸ਼ਨ ਲੈਬੇ ਹੇਤੁ॥ ੧੫ ॥ ਸਭਾ ਸੁਧਰਮਾ ਕੇ ਸਮ[2] ਹੇਰੀ। ਸੁਰ ਸਿੱਖਨਿ ਤੇ ਸ਼ੁਭ ਤਿਸ ਬੇਰੀ। ਇੰਦ੍ਰ ਮਨਿੰਦ ਪ੍ਰਤਾਪ ਬਿਲੰਦ। ਸ਼੍ਰੀ ਗੋਬਿੰਦ ਸਿੰਘ ਦਿਪਤਿ ਮੁਕੰਦ ॥ ੧੬॥ਕਦਮ ਪਦਮ ਕੋ ਬੰਦਨ ਕੀਨਿ।ਬੈਠਿ ਸਮੁਖ ਸ਼ੁਭ ਦਰਸ਼ਨ ਲੀਨਿ। ਭਾਖਿ ਬੂਝਿ ਨਿਜ ਅਰਜ਼ ਗੁਜ਼ਾਰੀ। 'ਮੋਹਿ ਪਠਾਇਸਿ ਪਾਇ ਅਗਾਰੀ[3]॥੧੭॥ਰਿਦੈ ਪ੍ਰੇਮ ਧਰਿ ਗੁਰੂ ਹਮਾਰੇ[4]। ਮਿਲਿਬੇ ਕੀ ਬਾਂਛਾ ਮਨ ਧਾਰੇ।ਆਇ ਨ ਸਕਹਿੰ ਪਾਂਵਟਾ ਪੁਰਿ ਮੈਂ।–ਦਰਸਹਿੰ ਅਨਤ ਥਾਨ–ਇਹ ਉਰ ਮੈਂ ॥ ੧੮ ॥ ਕੋਤੇ ਕਾਰਨ ਕਰਹਿੰ ਬਿਚਾਰਨ। ਸੋ ਮੁਹਿ ਢਿਗ ਨਹਿੰ ਕੀਨਿ ਉਚਾਰਨਿ। ਚਹਤਿ ਰਹਤਿ ਰਿਦ ਹੇਤਿ ਸਹਿਤ ਹੈਂ[5]। ਇਤ ਆਵਨਿ ਚਿਤ ਮਹਿੰ ਨ ਲਹਿਤਿ ਹੈਂ ॥ ੧੯ ॥ ਚਢਹੁ ਅਖੇਰ ਹੇਤੁ ਉਤਿ ਦਿਸ਼ਿ ਮੈਂ।ਸੁਧ ਦਿਹੁ ਆਵਹਿੰ ਤਿਸੀ ਦਿਵਸ ਮੈਂ। ਵਹਿਰ ਮੇਲ ਕਰਿ ਨਿਜ ਘਰ ਜਾਇ। ਕਹਿਬੋ ਸੁਨਿਬੋ ਤਹਿੰ ਹੁਇ ਜਾਇ॥੨੦॥ ਨਹਿੰ ਨਿਸ ਬਸਿਬੇ ਤਿਨ ਕੋ ਆਸ਼ੈ। ਨਹਿ ਸਮੁਦਾਇ ਹੋਇ ਸਿਖ ਪਾਸੈ। ਨਹਿੰ ਬਹੁ ਬਿਦਤਹਿ ਜਗ ਕੇ ਮਹੀਆ। ਮੁਲਾਕਾਤ ਇਸ ਬਿਧਿ ਕੀ ਚਹੀਆ' ॥ ੨੧ ॥ ਹੁਇ ਮਸੰਦ ਇਮ ਨਿਕਟ ਬਖਾਨੀ। ਗੁਰੂ ਅਰੁ ਗੁਰੂ ਮਾਤੁਲ ਸੁਨਿ ਕਾਨੀ। ਨਹੀਂ ਅਪਰ ਕੋ ਕੀਨਿ ਸੁਨਾਵਨਿ।ਸਨੇ ਸਨੇ ਸਭਿ ਕੀਨਿ ਬਤਾਵਨਿ॥੨੨॥ ਸੁਨਿ ਕ੍ਰਿਪਾਲ ਮਾਤੁਲ ਨੋ ਕਹਯੋ।'ਇਤੋ ਦੁਰਾਵ[6] ਕਰਨਿ ਕਯੋਂ ਚਹਯੋ ?।

---

[1]ਭਾਵ ਸ਼੍ਰੀ ਗੁਰੂ ਜੀ ਦੇਖਦੇ ਹਨ। [2]ਇੰਦ੍ਰ ਦੀ ਸਭਾ ਵਾਂਙ। [3](ਆਪ ਦੇ) ਚਰਨਾਂ ਅੱਗੇ। [4]ਭਾਵ ਰਾਮ ਰਾਇ ਨੇ। [5]ਚਾਹੁੰਦੇ ਰਹਿੰਦੇ ਹਨ ਰਿਦੇ ਦੇ ਪਿਆਰ ਨਾਲ। [6]ਲੁਕਾਉ।

*ਪਾਃ–ਗਯੋ।

ਸਗਰੋ ਇਕ ਘਰ ਹੈ ਗੁਰ ਕੇਰਾ।ਸ਼੍ਰੀ ਹਰਿਗੋਬਿੰਦ ਬੈਸ ਬਡੇਰਾ ॥ ੨੩ ॥ਅਰੁ ਕਲਗ਼ੀਧਰ ਬਡੋ ਸਥਾਨੇ । ਬੈਠੇ ਤਖਤ ਸਗਲ ਜਗ ਜਾਨੇ । ਬੇਦੀ ਤੇਹਣ ਭੱਲੇ ਜੋਧ । ਧੀਰਮੱਲ ਬਿਨ ਸੋਢੀ ਵੇਧ[1] ॥ ੨੪ ॥ ਗੁਰ ਗਾਦੀ ਕੋ ਲਖਿ ਅਧਿਕਾਰਾ । ਮਿਲੇ ਸਕਲ, ਨਹਿੰ ਸੰਸੈ ਧਾਰਾ । ਆਇ ਪਾਂਵਟੇ ਮਿਲਿਬੋ ਠਾਨਹੁ । ਕੋ ਦਿਨ ਬਸਹੁ ਰਸਹੁ ਸੁਖ ਮਾਨਹੁ ॥ ੨੫ ॥ ਜੋ ਸ਼੍ਰੀ ਰਾਮਰਾਇ ਵਡਿਆਈ।ਛਪੀ ਨਹੀਂ ਸਭਿ ਜਗ ਬਿਦਤਾਈ । ਦੇਸ਼ ਬਿਦੇਸ਼ਨਿ ਸੰਗਤਿ ਬ੍ਰਿੰਦ । ਦਰਸਹਿੰ ਪੂਜਹਿੰ ਭਾਵ ਬਿਲੰਦ ॥ ੨੬ ॥ ਤੁਰਕੇਸ਼ੁਰ ਕੀ ਸਭਾ ਮਝਾਰੀ । ਜੀਤੇ ਅਜ਼ਮਤਿ ਅਰੁ ਮਤਿਧਾਰੀ[2]।ਜਸੁ ਬਿਸਾਲ ਕੋ ਨਿਤਪ੍ਰਤਿ ਪਾਯੋ । ਜਹਿੰ ਕਹਿੰ ਅਪਨੋ ਤੇਜ ਬਧਾਯੋ॥੨੭॥ਇਨ ਕੇ ਮਿਲਹਿ ਸੁ ਘਟਿ ਨਹਿੰ ਜਾਈ । ਕਸੋਂ ਚਿਤ ਮਹਿੰ ਅਸ ਸ਼ੰਕ ਉਪਾਈ[3] । ਪੁਨ ਮਸੰਦ ਬੋਲਨੋ ਕਰ ਜੋਰਿ । 'ਬਹੁ ਬਿਚਾਰ[4] ਭੇਜਨੋ ਇਤ ਓਰ ॥ ੨੮ ॥ ਪਾਵ ਨ ਬੀਚ ਪਾਂਵਟੇ ਘਾਲਹਿ।ਵਹਿਰ ਮਿਲਨਿ ਕੀ ਰਿਦੇ ਸਮਾਲਹਿ[5]।—ਸ਼੍ਰੀ ਪ੍ਰਭੁ ਨਿਤ-ਅਖੇਰ ਬਿਚਰੈਤੇ।ਬਨਹਿ ਮੇਲ ਤਹਿੰ—ਇਮ ਚਿਤਵੈਤੇ॥ ੨੯॥ਪੁਰਹੁ ਮਨੋ-ਰਥ ਇਮ ਹੀ ਤਿਨ ਕੋ।ਤੁਮ ਹੋ ਬਡੇ ਅਨੰਦ ਦਿਹ ਮਨ ਕੋ'।ਸੁਨਿ ਕਰਿ ਸ਼੍ਰੀ ਕਲਗ਼ੀਧਰ ਭਾਖਾ । 'ਕਰਹਿੰ ਤਥਾ ਹਮ ਤਿਨ ਅਭਿਲਾਖਾ ॥ ੩੦ ॥ ਸ਼੍ਰੀ ਜਮਨਾ ਕੇ ਰੁਚਿਰ ਪ੍ਰਵਾਹਾ।ਥਿਰਹਿੰਤਰੀ[6]ਬਿਚਰਹਿ ਜਲ ਮਾਹਾ।ਆਇਤ-ਵਾਰ ਦੂਜ ਤਿਥਿ ਜਾਨਹੁ।ਤਿਸ ਦਿਨ ਆਇ ਮੇਲ ਕੋ ਠਾਨਹੁ॥੩੧॥ਸੰਗਤਿ ਰਾਮਰਾਇ ਕੀ ਖੋਟੀ । ਬਿਨ ਉਪਦੇਸ਼ ਰਹੀ ਮਤਿ ਮੋਟੀ । ਬਿਨਾ ਤ੍ਰਾਸ ਤੇ ਤਾਂਹਿ ਮਸੰਦ । ਗਰਬੇ ਧਨ ਕੋ ਪਾਇ ਬਿਲੰਦ॥੩੨॥ ਤਿਨ ਤੇ[6] ਸ਼ੰਕਤਿ ਹੈ ਚਿਤ ਸੋਇ। ਇਸ ਕਾਰਨ ਬਿਨ ਦੁਤਿਯ ਨ ਕੋਇ। ਯਾਂ ਤੇ ਹਮ ਨੀਕੇ ਮਨ ਜਾਨੀ । ਬਿਗਰੇ ਕਬਿ ਕਾਰਜ ਤੇ ਹਾਨੀ[7] ॥ ੩੩ ॥ ਜਿਮ ਮਹਿਪਾਲਕ ਕੋ ਪਰਧਾਨ। ਬਨਹਿੰ ਧਨੀ ਧਾਰਹਿੰ ਅਭਿਮਾਨ।ਤਿਮ ਹੀ ਸੁਭਟ ਬਿਗਰ ਕਰਿ ਜਾਇੰ । ਨਿਜ ਸ੍ਵਾਮੀ ਕੋ ਨਾਸ਼ ਉਪਾਇੰ ॥ ੩੪ ॥ ਯਾਤੇ ਰਾਮਰਾਇ ਕੋ ਕਹੋ ।—ਸਾਵਧਾਨ ਬਨਿ ਸਭਿ ਤੇ ਰਹੋ । ਸ਼੍ਰੀ ਜਮਨਾ ਮਹਿੰ ਤਰਨੀ ਤਰੈਂ[8]॥

---

[1]ਉਹ (ਹੋਰ ਸਾਰੇ) । [2]ਅਜ਼ਮਤੀ ਤੇ ਬੁੱਧੀਵਾਨ ਜਿੱਤੇ ਹਨ । [3]ਵਿਚਾਰਾਂ ਕਰ ਕੇ । [4]ਭਾਵ ਬਾਹਰ ਮਿਲਨ ਦੀ (ਇੱਛਾ) ਰਿਦੇ ਵਿਚ ਕਰਦੇ ਹਨ । [5]ਥੋੜੀ ਪਰ । [6]ਤਿਨਾਂ (ਮਸੰਦਾਂ) ਪਾਸੋਂ । [7]ਕਦੇ ਵਿਗੜਨਗੇ (ਤੇ) ਉਹਨਾਂ ਦੇ ਕੰਮ ਨੂੰ ਹਾਨੀ ਪੁਜੇਗੀ । [8]ਨੌਕਾ ਵਿਚ ਤਰਾਂਗੇ ।

ਤਿਹਠਾਂ ਆਇ ਮੇਲ ਕੋ ਕਰੈ–'॥੩੫॥ਹਰਖਯੋ ਸੁਨਿ ਮਸੰਦ ਗੁਰ ਬਾਨੀ। 'ਰਾਵਰ ਭਨੀ ਸਕਲ ਹਮ ਮਾਨੀ। ਅਭਿਲਾਖਾ ਸਭਿ ਪੂਰਨ ਕਰੀ। ਚਲਨੋ ਚਹੌਂ ਤਿਤ ਮੈਂ ਇਸ ਘਰੀ' ॥ ੩੬ ॥ ਤਬਿ ਸਤਿਗੁਰ ਸਿਰੁਪਾਉ ਦਿਵਾਯੋ।ਉਠਿ ਤਤਛਿਨ ਪਦ ਸੀਸ ਨਿਵਾਯੋ।ਆਇਤੁਰੰਗਅਰੂਢਤਿਭਯੋ। ਰਾਮਰਾਇ ਕੀ ਦਿਸ਼ਿ ਚਲਿ ਗਯੋ ॥ ੩੭ ॥ ਜਾਇ ਮਿਲਨੋ ਸਭਿ ਕਹਯੋ ਪ੍ਰਸੰਗ।'ਜਮਨਾ ਮਹਿੰ ਮਿਲਿਬੋ ਹਿਤ ਸੰਗ।ਹੁਇਂ ਨਉਕਾਮਹਿੰ ਮਾਨਵ ਥੋਰੇ। ਆਦਿਤਵਾਰ ਚਲੌ ਤਿਸ ਓਰੇ ॥ ੩੮॥ਉਤ ਤੇ ਹਿਤ ਅਖੇਰ ਚਲਿ ਆਵੈਂ। ਕੁਛ ਮਾਨਵ ਅਪਨੇ ਸੰਗ ਲਯਾਵੈਂ। ਜਿਸ ਪ੍ਰਕਾਰ ਮਿਲਿਬੋ ਅਭਿਲਾਖਾ। [1]ਗਮਨਤਿ ਮੋਹਿ ਜਥਾ ਤੁਮ ਭਾਖਾ॥੩੯॥–ਹੁਇ ਬਿਧਿ ਸੋਂ–ਰਚਿ ਮੈਂ ਚਤੁਰਾਈ*।ਕਹਿ ਸ਼ੁਭ ਬਾਤਿ ਸੁ ਭਾਂਤਿ ਬਨਾਈ[1]*'।ਸੁਨਿਸ਼੍ਰੀਰਾਮਰਾਇ ਹਰਖਾਯੋ । ਤਿਸ ਮਸੰਦ ਕੁਛ ਦਰਬ ਦਿਵਾਯੋ ॥ ੪੦॥ਆਦਿਤਵਾਰ ਪ੍ਰਤੀਖਤਿ ਰਹਯੋ।ਪੁਨ ਸਮਾਜ ਬੁਝਨਿ ਕੋ ਕਹਯੋ।'ਕੇਤਿਕ ਦਲ,ਕੇਤਿਕ ਉਤਸਾਹਾ। ਕਿਤਿਕ ਅਕੋਰਨ ਅਰਪਹਿੰ ਪਾਹਾ'॥੪੧॥ਤਬਿ ਮਸੰਦ ਕਰ ਬੰਦਿਬਖਾਨਾ। 'ਦਿਨ ਪ੍ਰਤਿ ਬਧਤਿ ਸਮਾਜ ਮਹਾਨਾ।ਜਥਾ ਅਧਿਕ ਮਹਿਪਾਲਨਿ ਕੇਰਾ । ਖਰਚ ਆਮਦਨ ਤਥਾ ਬਡੇਰਾ ॥ ੪੨ ॥ ਪ੍ਰਥਮ ਗੁਰੂ ਸ਼੍ਰੀ ਹਰਿਗੋਵਿੰਦ। ਸੁਨਯੋਂ ਜਥਾ ਉਤਸਾਹ ਬਿਲੰਦ। ਤਿਨ ਤੇ ਦੂਨ ਚਊਨ ਬਿਸਾਲਾ। ਵਧਤੋ ਜਾਤਿ ਸਰਬਥਾ ਕਾਲਾ॥੪੩॥ਕੌਨ ਕੌਨ ਗਿਨ ਭਨੋਂ ਸਮਾਜਾ।ਸ਼ੋਭਤਿ ਬੈਠਿ ਜਥਾ ਮਹਾਰਾਜਾ । ਗਰ ਸ਼ਮਸ਼ੇਰ ਦਿਪਤਿ ਸਮ ਜ਼ੇਰਿ । ਊਚੀ ਦ੍ਰਿਸ਼ਟਿ ਲਖਹਿੰ ਸਭਿ ਜ਼ੇਰ[2]'॥੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਸ਼੍ਰੀ ਰਾਮਰਾਇ' ਪ੍ਰਸੰਗ ਬਰਨਨੰ ਮਾਨ ਦੁਤੀਓ ਅੰਸੂ ॥ ੨ ॥

੩. [ਬੇੜੀ ਉਤੇ ਰਾਮਰਾਇ ਨਾਲ ਮੇਲ]।

ਦੋਹਰਾ ॥ ਦਿਵਸ ਜਾਨਿ ਕਰਿ ਜਾਨਿ ਕੋ[3] ਕੁਛਕ ਫਕੀਰਨਿ ਸੰਗ। ਕੇਤਿਕ

[1]ਤੁਰਨ ਵੇਲੇ ਜਿਵੇਂ ਤੁਸਾਂ ਕਿਹਾ ਸੀ ਮੈਨੂੰ ਕਿ (ਮੇਰਾ ਮੇਲ ਇਸ) ਵਿਧਿ ਨਾਲ ਹੋਵੇ ਭਾਵ ਪਾਂਵਟੇ ਨਾ ਜਾਣਾ ਪਵੇ, ਕਿਤੇ ਰਾਹ ਖਹਿੜੇ ਮੇਲ ਹੋਵੇ (ਸੋ) ਤਿਵੇਂ ਮੈਂ ਚਤੁਰਾਈ ਕਰਕੇ ਸਭ ਗਲਾਂ ਕਰਕੇ ਉਸੀ ਭਾਂਤ (ਵਿਧੀ) ਬਨਾਈ ਹੈ। [2](ਉਹਨਾਂ ਦੀ) ਨਿਗਾਹ ਉੱਚੀ ਹੈ ਹੋਰ ਸਾਰੇ ਉਸ ਨਿਗਾਹ ਦੇ ਹੇਠਾਂ (ਤਾਬੇ) ਨਜ਼ਰ ਪੈਂਦੇ ਹਨ। (ਇਹ ਚੜ੍ਹਦੀਆਂ ਕਲਾਂ ਸੂਚਿਤ ਕਰਾ ਰਿਹਾ ਹੈ)। [3](ਗੁਰੂ ਜੀ ਨੂੰ ਮਿਲਨ) ਜਾਣ ਦਾ ਦਿਨ ਜਾਣਕੇ।

*ਐਉਂ ਅਹਿਲਕਾਰ ਗੱਲਾਂ ਬਨਾਕੇ ਆਪਣੀ ਕੀਮਤ ਮਾਲਕਾਂ ਪਾਸ ਵਧਾਕੇ ਉਹਨਾਂ ਦੀਆਂ ਵਾਰ੍ਹਾਂ ਹੱਥ ਲੈਂਦੇ ਹਨ।

ਸਿਖ ਜੁਤਿ ਤਯਾਰ ਹੁਇ ਚਢਿ ਕਰਿ ਚਲਯੋ[1] ਤੁਰੰਗ ॥੧॥ ਚੌਪਈ॥ ਸਤਿ-ਗੁਰ ਪੂਰਨ ਸ਼੍ਰੀ ਹਰਿਰਾਇ। ਸੁਤ ਸ਼੍ਰੀ ਰਾਮਰਾਇ ਹਰਖਾਇ।ਮਿਲਿਬੇ ਹਿਤ ਗਮਨਯੋ ਤਤਕਾਲ।ਸੂਰਜ ਸੁਤਾ ਤੀਰ ਕੋ ਚਾਲ॥੨॥ਇਤਿ ਸ਼੍ਰੀ ਕਲਗ਼ੀ-ਧਰ ਕੇ ਤਯਾਰ। ਚਪਲ ਤੁਰੰਗਮ ਪਰ ਅਸਵਾਰ। ਦਯਾਰਾਮ ਪ੍ਰੋਹਤ ਹੁਇ ਨਾਲੇ। ਪੰਚਹੁੰ ਬੀਰ ਅਰੂੜ੍ਹਤਿ ਚਾਲੇ ॥ ੩ ॥ ਮਾਤੁਲ ਲੈ ਕ੍ਰਿਪਾਲ ਕੋ ਸਾਥ।ਗਮਨ ਕੀਨ ਕਲਗ਼ੀਧਰ ਨਾਥ।ਅਪਰ ਸੁਭਟ ਸਭਿ ਬਰਜਿਹਟਾਏ। ਖਰੇ ਬਿਲੋਕਤਿ ਹੈਂ ਸਮੁਦਾਏ॥੪॥ ਜਮਨਾ ਤੀਰ ਤੀਰ ਗਮਨੰਤੇ। ਰੁਚਿਰ ਪ੍ਰਵਾਹ ਹੇਰਿ ਹਰਖੰਤੇ। ਨੰਦ ਚੰਦ ਸੋਂ ਬੋਲਤਿ ਜਾਤੇ।ਸੁੰਦਰ ਨਦੀ ਬਿਪਨ ਬਹੁ ਭਾਂਤੇ ॥ ੫ ॥ ਸੰਗੋਸ਼ਾਹਿ ਜੀਤਮਲ ਸੰਗ । ਗੰਗਾਰਾਮ ਅਨੇਕ ਪ੍ਰਸੰਗ। ਬਹੁਰ ਮਾਹਰੀਚੰਦ ਪ੍ਰਬੀਨ।ਸੰਗ ਗੁਲਾਬ ਚੰਦ ਬਲ ਪੀਨ[2] ॥ ੬॥ ਪੰਚਹੁੰ ਬੀਰਨਿ ਕੋ ਗੁਰ ਹੇਰਿ। ਖਰੇ ਹੋਇ ਬੋਲੇ ਤਿਸ ਬੇਰ। 'ਹਯ ਧਵਾਇ ਹੱਥਯਾਰ ਪ੍ਰਹਾਰਨਿ। ਕਰਹੁ ਕੁਵਾਇਦ ਅਬਹਿ ਦਿਖਾਰਨਿ'[3] ॥ ੭ ॥ ਪਿਖਿ ਮਦਾਨ ਆਛੇ ਉਮਗਾਏ। ਪ੍ਰਿਥਕ ਪ੍ਰਿਥਕ ਹਯ ਬਲੀ ਧਵਾਏ। ਦੇਖਤਿ ਸਤਿਗੁਰ ਠਾਂਢੇ ਰਹੇ। ਨਿਪੁਨ ਸ਼ਸਤ੍ਰ ਬਿੱਦਯਾ ਮਹਿੰ ਲਹੇ ॥ ੮ ॥ਨੰਦਚੰਦ ਉਤਸਾਹ ਵਧਾਯੋ।ਹੇਤੁ ਦਿਖਾਵਨਿ ਤੁਰੰਗ ਧਵਾਯੋ। ਸ਼ਸਤ੍ਰ ਹਤਨਿ ਕੀ ਘਾਤ ਬਿਸਾਲਾ।ਬਾਮ ਦਾਹਿਨੀ ਕਰਿ ਕਰਿ ਚਾਲਾ[4]॥੯॥ਦਯਾਰਾਮ ਕੋ ਚਿਤ ਹੁਲਸਾਯੋ। ਤੁੰਦ ਤੁਰੰਗਮ ਕਰਿ ਧੰਧਾਯੋ। ਬਹੁਰ ਧਵਾਇ ਘਾਤ ਹੱਥਯਾਰ। ਕਰੀ ਦਿਖਾਵਨਿ ਸਰਬ ਪ੍ਰਕਾਰ॥੧੦॥ ਪੁਨ ਕ੍ਰਿਪਾਲ ਮਾਤੁਲ ਬਰ ਬੀਰ। ਸਰਬ ਪ੍ਰਕਾਰਨਿ ਪੁਨ ਧਰਿ ਧੀਰ। ਚੰਚਲ ਬਲੀ ਫੇਰ ਬਹੁ ਭਾਂਤਿ। ਜਥਾ ਹੋਤਿ ਜੋਧਨਿ ਕੀ ਘਾਤ ॥ ੧੧ ॥ ਸਭਿ ਬਿਧਿ ਕੀ ਕਰਿ ਕਰਿ ਦਿਖਰਾਈ। ਭਗਨੀ ਸੁਤ ਕੋ[5] ਖੁਸ਼ੀ ਉਪਾਈ। ਪ੍ਰਿਥਕ ਪਿਥਕ ਇਮ ਸਭਿ ਕੀ ਦੇਖਿ। ਸ਼੍ਰੀ ਕਲਗ਼ੀਧਰ ਤੁਰੰਗ ਵਿਸ਼ੇਖ ॥ ੧੨ ॥ ਕਰਯੋ ਤੇਜ,ਪਗ ਮੋਰਤਿ ਦੌਨ[6]। ਰਿਸਯੋ–ਨ ਗਮਨੈ ਅੱਗ੍ਰਯ ਪੌਨ[7]–।ਅਹੈ ਕੌਨ ਮ੍ਰਿਗਛੌਨ ਪਲਾਵੈ[8]। ਫਾਂਧਿ ਉਤੰਗ[9] ਅਧਿਕ ਉਤਲਾਵੈ ॥ ੧੩ ॥ਤੀਰ ਤੁਫੰਗਨਿ ਤੋਮਰ ਮਾਰਨਿ।ਹਾਥ

[1](ਰਾਮ ਰਾਇ) ਚਲਿਆ। [2]ਬੜਾ ਬਲਵਾਨ । [3]ਘੱਬੇ ਸੱਜੇ ਸ਼ਸਤ੍ਰ ਚਲਾਉਣ ਦੀਆਂ ਘਾਤਾਂ ਕਰ ਕਰਕੇ (ਦੱਸਦਾ)ਚਲਦਾ ਹੈ। [4]ਭਾਵ ਸਤਿਗੁਰੂ ਜੀ ਨੂੰ। [5](ਘੋੜੇ ਨੇ)ਦੋਵੇਂ ਪੈਰ ਮੋੜੇ। [6](ਐਸਾ) ਗੁੱਸੇ ਵਿੱਚ ਆਇਆ ਕਿ (ਚਾਹੇ ਕਿ ਹਵਾ) ਬੀ (ਮੈਥੋਂ) ਅੱਗੇ ਨਾ ਲੰਘ ਸਕੇ। [7]ਹਿਰਨ ਦਾ ਬੱਚਾ ਕੌਣ ਹੈ (ਜੋ ਉਸ ਦੇ ਬਰਾਬਰ) ਦੌੜ ਸਕੇ। [8]ਉੱਚੀ ਛਾਲ।

ਸਿਪਰ ਧਰਿ ਖਿਚਿ ਤਰਵਾਰਨਿ। ਸਕਲ ਕਵਾਇਦ ਕੀਨਿ ਬਿਲਾਸਾ*। ਥਲ ਸੁੰਦਰਜਮਨਾ ਤਟ ਪਾਸਾ॥੧੪॥ਕਰਹਿੰ ਪਰਸਪਰ ਅਧਿਕਸਰਾਹਨ। "ਇਮ ਕੀਜਹਿ ਸ਼ਤ੍ਰੁ ਦਲ ਗਾਹਨ[੧]। ਤੀਰ ਤੀਰ ਰਵਿ ਤਨੁਜਾ ਗਏ[੨]†। ਤਰਨੀ ਹੇਰਿ ਸਥਿਰੈਤਾ ਲਏ[੩] ॥੧੫॥ ਉਤਰਿ ਤੁਰੰਗਨ ਤ ਹੁਇ ਤਰੇ[੪]। ਤਰੇ ਚਹੰਤਿ,ਤੀਰ ਪਰ ਖਰੇ[੫]।ਖਰੇ ਤਰੋਵਰ ਹੇਰਤਿ ਹਰੇ[੬]। ਹਰੇ ਪਾਪ, ਜਲ ਜਿਹ ਥਲ ਢਰੇ[੭]॥੧੬॥ਪਿਖਿ ਮਲਾਹ ਆਨੀ ਤਬਿ ਤਰਨੀ‡।ਤਰਨੀ ਬਧ ਸੁਖ ਕੀ ਗੁਰ ਕਰਨੀ[੮]। [੯]ਕਰਨੀ ਕਰੀ ਪਗਨਿ ਗਨ ਖੋਜ। ਖੋਜਤਿ ਦੇ ਦੇ ਦ੍ਰਿਗਨਿ ਸਰੋਜ[੯] ॥ ੧੭ ॥ ਬੋਲੇ ਸਤਿਗੁਰ ਸਾਰੰਗਪਾਨੀ। [੧੦]ਪਾਨੀ ਪਿਯਬੇ ਥਾਇ ਪਛਾਨੀ[੧੦]। [੧੧]ਛਾਨੀ ਨਹਿੰ, ਜਗ ਬਿਦਤ ਕਹਾਨੀ। ਹਾਨੀ ਤਰਨਿ ਬਹੁਤ ਇਸ ਥਾਨੀ[੧੧] ॥੧੮॥ ਇਮ ਬੋਲਤਿ ਸਭਿਹਿਨਿ ਲੈ ਸਾਥ। ਨੌਕਾ ਪਰ ਅਰੋਹਿ ਗੁਰ ਨਾਥ।ਠੇਲਿ ਨੀਰ ਪਰ ਕੀਨਿ ਚਲਾਵਨਿ। ਲਾਵੈਨਤਾ[੧੨] ਦੇਖਤਿ ਜਲ ਪਾਵਨ ॥ ੧੯ ॥ ਉਤ ਸ਼੍ਰੀ ਰਾਮਰਾਇ ਚਲਿ ਆਯੋ। ਦੇਖਿ ਕਮਲ ਦ੍ਰਿਗ ਤੇ ਬਿਗਸਾਯੋ। ਉਤਲਾਵਤਿ ਪਹੁੰਚਨੋ ਤਬਿ ਘੋਰਾ। ਕੋਵਟ ਪ੍ਰੇਰਨੋ ਗੁਰ ਤਿਸ ਓਰਾ ॥ ੨੦ ॥ ਤਟ ਆਵਤਿ ਲੌ ਪਹੁੰਚੀ ਤਰੀ। ਚਢਿਬੇ ਮਹਿੰ ਤੁਰਨਤਾ ਕਰੀ[੧੩]। ਬੰਦਿ ਦੁੰਦ ਕਰ ਪਦ ਅਰਬਿੰਦ। ਬੰਦਨ ਕੀਨਿ

---

[੧]ਨਾਸ਼। [੨]ਜਮਨਾ ਦੇ ਕਿਨਾਰੇ। [੩]ਬੇੜੀ ਵੇਖਕੇ ਠਹਿਰ ਗਏ। [੪]ਹੇਠਾਂ ਉਤਰ ਕੇ। [੫]ਤਰਨਾ ਚਾਹੁੰਦੇ ਹਨ (ਪਰ ਅਜੇ) ਕੰਢੇ ਤੇ ਖੜੇ ਹਨ। [੬]ਹਰੇ ਹਰੇ ਸੁਹਣੇ ਬ੍ਰਿੱਛ ਖੜੇ ਦੇਖ ਰਹੇ ਹਨ। [੭]ਜਿੱਥੇ ਚਲਦਾ ਹੈ ਪਾਣੀ ਪਾਪਾਂ ਨੂੰ ਹਰਨ ਵਾਲਾ। [੮]ਜੋਬਨ ਆਯੂ ਸ਼੍ਰੀ ਗੁਰੂ ਜੀ ਦੀ ਸੁਖ ਦਾਤੀ ਹੈ। (ਅ) ਜ੍ਞਾਨ ਅਵਸਥਾ ਵਾਲੇ ਰੂਹ ਜੀ ਨੂੰ ਸੁਖ ਦੇਣ ਵਾਲੀ(ਬੇੜੀ)। [੯]ਬਹੁਤ ਹਥਨੀਆਂ ਤੇ ਹਾਥੀਆਂ ਦੇ ਪੈਰਾਂ ਦਾ ਦੇਜ ਨੇਤ੍ਰ ਕਵਲ ਦੇ ਦੇਕੇ ਭਾਲਿਆ ਭਾਵ ਦੇਖਿਆ। [੧੦](ਹਾਥੀਆਂ ਦੇ) ਪਾਣੀ ਪੀਣ ਦੀ ਥਾਂ ਪਛਾਣੀ ਜਾ ਰਹੀ ਹੈ। [੧੧]ਗੁੱਝੀ ਬਾਤ ਨਹੀਂ (ਇਹ) ਜਗਤ ਵਿਚ ਗਲ ਪ੍ਰਸਿੱਧ ਹੈ ਕਿ (ਜਿੱਥੇ) ਹਾਥੀ ਪਾਣੀ ਪੀਣ ਉਸ ਥਾਂ ਤੇ ਬ੍ਰਿੱਛ ਟੁੱਟਦੇ ਹਨ। (ਅ) ਇਸ ਥਾਂ ਤੇ ਤਰਨੇ ਵਿਚ ਬਹੁਤ ਹਾਨੀ ਹੈ। [੧੨]ਸੁੰਦਰਤਾ। [੧੩](ਸ੍ਰੀ ਰਾਮ ਰਾਇ ਜੀ ਨੇ) ਛੇਤੀ ਕੀਤੀ।

*ਇਥੋਂ ਸਪਸ਼ਟ ਹੈ ਕਿ ਗੁਰੂ ਜੀ ਨੇ ਆਪਣੇ ਦਲ ਨੂੰ ਆਪਣੀ ਕਿਸੇ ਕਵਾਜਦ ਨਾਲ ਕਵਾਜਦ ਦਾਨ ਬਣਾਇਆ ਹੋਯਾ ਸੀ। †ਇਸ ਤੋਂ ਜਾਪਦਾ ਹੈ ਕਿ ਉਪਰਲੇ ਪਾਸੇ ਦੇ ਪਹਿਲੇ ਪੱਤਣ ਨੂੰ ਆਏ ਜੋ ਡੇਹਰਾਦੂਨ ਦੀ ਸਿੱਧੀ ਸੜਕ ਦੇ ਸਾਹਮਣੇ ਹੈ। ‡ਇਸ ਤੋਂ ਜਾਪਦਾ ਹੈ ਕਿ ਮੌਸਮ ਸਿਆਲੇ ਦਾ ਸੀ, ਕਿਉਂਕਿ ਏਥੇ ਹੁਨਾਲ ਵਿਚ ਸਰਨਾ ਅਤੇ ਤੁਲਿਹਾਂ ਆਦਿ ਨਾਲ ਪਾਰ ਹੁੰਦੇ ਹਨ, ਬੇੜੀ ਨਹੀਂ ਪਾਉਂਦੇ। ਬੇੜੀ ਬਰਸਾਤ ਮਗਰੋਂ ਪੌਂਦੀ ਹੈ। ਅਗਲੇ ਅੰਸੂ ਦੇ ਅੰਕ ੧੪ ਵਿਚ ਕੱਤਕ ਦੀ ਰੁੱਤ ਸਹੀ ਹੋ ਜਾਂਦੀ ਹੈ।

ਬਿਲੰਦ ਅਨੰਦ ॥੨੧॥ ਸ਼੍ਰੀ ਕਲਗ਼ੀਧਰ ਬਹੁ ਸਨਮਾਨਾ। ਨਿਕਟ ਬਿਠਾਵਨਿ ਅਪਨੇ ਠਾਨਾ। ਦੇਖਤਿ ਚੰਦ ਬਦਨ ਕੀ ਓਰਾ। ਲੋਚਨ ਮਨਹੁੰ ਚਕੋਰਨ ਜੋਰਾ[1]॥੨੨॥[2]–ਦੀਰਘ ਦੀਪਤਿ ਤੇਜ ਉਚੇਰਾ[3]। ਭਰਜੋ ਸ਼ਕਤਿ ਬਲ ਬਿਖੈ ਬਡੇਰਾ। ਉਚਿਤ ਪ੍ਰਤਾਪ ਬਧਾਵਨ ਮਾਂਹੀ। ਚਹਹਿੰ ਸੁ ਕਰਹਿੰ ਮਿਟਹਿ ਕਿਮ ਨਾਂਹੀ–॥ ੨੩ ॥ ਗੁਰਨੰਦਨ ਸ਼੍ਰੀ ਗੁਰ ਕੋ ਦੇਖਾ[4]। ਅਧਿਕ ਲਾਯਕੀ ਉਚਿਤ ਪਰੇਖਾ।ਕੁਸ਼ਲ ਪ੍ਰਸ਼ਨ ਕਹਿ ਆਪਸ ਮਾਂਹੀ। ਪ੍ਰੇਮ ਸਹਿਤ ਮੋਦ ਉਪਜਾਹੀ ॥ ੨੪ ॥ ਬਹਿਲੋ ਕਾ ਗੁਰਦਾਸ ਰੁ ਤਾਰਾ[5]। ਇਕ ਦੁਇ ਨਿਕਟ ਮਸੰਦ ਉਦਾਰਾ। ਸਤਿਗੁਰ ਸੰਗ ਅਸ਼ਟ ਇਹ ਬੀਰ। ਅਪਰ ਖਰੇ ਸਭਿ ਜਮਨਾ ਤੀਰ ॥੨੫ ॥[6]–ਬੰਧਨ* ਸੋਂ ਸ਼ਰੀਕਪਨ ਕਰਿਬੋ। ਮਤਸਰ ਆਦਿ ਅਸੁਆ ਧਰਿਬੋ।ਪੂਰਬ ਅਨਿਕ ਪ੍ਰਕਾਰ ਉਠਾਵਾ[7]–। ਚਿਤ ਸ਼੍ਰੀ ਰਾਮ ਰਾਇ ਪਛੁਤਾਵਾ॥੨੬॥ਧਰੀ ਸਰਲਤਾ ਉਰ ਮਹਿੰ ਭਲੇ ।–ਭਈ ਸਫਲਤਾ ਗੁਰ† ਸੰਗ ਮਿਲੇ–। ਬੁਝਤਿ ਭਯੋ ਅਨੰਦਪੁਰ ਗਾਥਾ। [8]ਕਿਮ ਬਿਰੋਧ ਉਪਜਜੋ ਨ੍ਰਿਪ ਸਾਥਾ ?॥੨੭॥ ਛਿਮਾ ਧਾਰਿ ਇਤ ਦਿਸ਼ ਕੋ ਆਏ।ਨਹਿੰਨ ਜੰਗ ਤਿਨ ਸੰਗ ਮਚਾਏ[9]।ਸੁਨਿ ਕਲਗ਼ੀਧਰ ਸਕਲ ਬਖਾਨਾ। [10]ਮੂਢ ਚਹੈਂ ਹਮ ਸੋਂ ਛਲ ਠਾਨਾ ॥੨੮॥ ਕਪਟ ਸੰਗ ਚਹਿੰ ਲਹਜੋ ਮਤੰਗਾ। ਗੁਰ ਘਰ ਸੋਂ ਕਿਮ ਪੂਜਹਿ ਕੁਢੰਗਾ[11]। ਸਰਬ ਪ੍ਰਕਾਰ ਭਈ ਰਣ ਤਯਾਰੀ। ਮਿਲਿ ਭ੍ਰਾਤਨਿ ਸੋਂ ਤਬਹਿ ਬਿਚਾਰੀ[12]॥੨੯॥–ਬਸਾਹ ਬਿਖੈ ਹੁਇ ਸ਼ੋਕ ਮਹਾਨਾ–। ਟਰ ਕਰਿ ਗਯੋ ਬੀਰਰਸ ਹਾਨਾ[13]। ਨਾਹਣੇਸ਼ ਇਤ ਹਮਹਿੰ ਬੁਲਾਯੋ। ਚਹਤਿ ਆਪਕੇ ਨਿਕਟ ਟਿਕਾਯੋ ॥ ੩੦ ॥ ਜਮਨਾ ਤਟ ਸੁੰਦਰ ਕੋ ਹੇਰਾ। ਘਾਲਜੋ ਆਨਿ ਆਪਨੋ ਡੇਰਾ‡। ਕਾਰਨ ਅਨਿਕ ਜਾਨਿ ਕਰਿ ਆਏ। ਬਸਤਿ ਸੁ ਬਿਹਰਤਿ[14] ਅਨੰਦ ਉਪਾਏ' ॥੩੧॥ ਸੁਨਿ ਸ਼੍ਰੀ ਰਾਮਰਾਇ ਪੁਨ

---

[1]ਜੋੜਾ। [2](ਰਾਮਰਾਇ ਜੀ ਨੇ ਇਹ ਕੁਛ ਡਿੱਠਾ:–)। [3](ਸ਼੍ਰੀ ਗੁਰੂ ਜੀ ਦਾ) ਉਚੇਰਾ ਤੇਜ। [4]ਗੁਰੂ ਪੁਤ੍ਰ ਭਾਵ ਸ਼੍ਰੀ ਰਾਮਰਾਇ ਜੀ ਨੇ ਗੁਰੂ ਜੀ ਨੂੰ (ਐਸਾ) ਦੇਖਿਆ। [5](ਦੋਵੇਂ ਮਸੰਦ) ਗੁਰਦਾਸ ਤੇ ਤਾਰਾ। [6](ਇਹ ਵਿਚਾਰ ਕੇ ਕਿ:–) ਸਨਬੰਧੀਆਂ (ਸ੍ਰੀ ਹਰਿ ਕ੍ਰਿਸ਼ਨ ਜੀ ਭਿਰਾ ਤੇ ਗੁਰੂ ਤੇਗ ਬਹਾਦਰ ਜੀ ਬਾਬੇ) ਨਾਲ ਜੋ ਸ਼ਰੀਕਪੁਣਾ ਕਰਦਾ ਰਿਹਾ ਹਾਂ। [7]ਉਠਾਏ (ਮਤਸਰ, ਅਸੂਯਾ ਆਦਿ)। [8]ਕਿਵੇਂ ਖੋਟ ਪੁੱਜੇ। [9](ਭੀਮਚੰਦ ਨੇ) ਵਿਚਾਰ ਕੀਤੀ। [10]ਬੀਰਰਸ ਨਾਸ਼ ਕਰਕੇ ਟਲ ਗਿਆ। [11]ਵਸਦੇ ਤੇ ਵਿਚਰਦੇ ਹਾਂ। *ਪਾ:—ਬੰਦਨ। †ਪਾ:—ਉਨ।

‡ਪਾ:—ਰਚਿ ਕਰਿ ਕੋਟ ਕੀਯੋ ਤਹਿੰ ਡੇਰਾ।

ਭਾਖਾ। 'ਕੈ ਨ ਹਟਾਇ ਸਕਹਿ ਤੁਮ ਕਾਂਖਾ[1]। ਜਾਨੀ ਪਰੈ ਬੈਸ ਮਮ ਥੋਰੀ। ਠਾਨਤਿ ਰਹੌ ਕ੍ਰਿਪਾ ਹਮ ਓਰੀ ॥ ੩੨ ॥ ਭੇਦ ਭਾਵ ਜੇ ਅਨਿਕ ਪ੍ਰਕਾਰੀ। ਨਹਿੰ ਕੁਛ ਰਾਖਹੁ ਰਿਦੈ ਮਝਾਰੀ। ਬਿਗਰੇ ਬ੍ਰਿੰਦ ਮਸੰਦ ਹਮਾਰੇ। ਜੇ ਕਰਿ ਪੀਛੈ ਕਰਹਿੰ ਬਿਗਾਰੇ ॥ ੩੩ ॥ ਸਭਿ ਡੇਰੇ ਕੀ ਕਾਰ ਸੁਧਾਰਹੁ। ਉਚਿਤ ਅਨੁਚਿਤ ਬਿਚਾਰਿ ਸੰਭਾਰਹੁ। ਈਸ ਬਿਭੂਖਨ ਭਏ ਅਦੂਖਨ। ਬਿਘਨ ਤਿਮਰ ਗਨ ਕੇ ਜਨੁ* ਪੂਖਨ[2]॥੩੪॥ਬਹੁ ਕਾਰਨ ਕਰਿ ਜਨਮ ਤੁਹਾਰਾ। ਮੈਂ ਨਿਰਨੈ ਕਰਿ ਲੀਨਿ ਬਿਚਾਰਾ। ਭਵਜਲ ਸਾਗਰ ਤਰਣ ਦੁਹੇਲਾ। ਇਸ ਕੋ ਤਰਿਬੇ ਹੇਤੁ ਸੁਹੇਲਾ ॥ ੩੫ ॥ ਸ਼੍ਰੀ ਨਾਨਕ ਜੀ ਭਰਯੋ ਜਹਾਜਾ। ਅਨਿਕ ਰੀਤਿ ਕੇ ਜੀਵ ਸਮਾਜਾ। ਤਿਸ ਮਹਿੰ ਬਿਘਨ ਬਿਸਾਲ ਪ੍ਰਚੰਡ[a]। ਜਿਸ ਤੇ ਫਟਯੋ ਭਯੋ ਖੰਡ ਖੰਡ[b] ॥ ੩੬ ॥ ਤਿਹ ਸਕੇਲਿ[c] ਪੁਨ ਏਕ ਬਨਾਵਹੁ। ਭਰਯੋ ਜਹਾਜ ਪਾਰ ਉਤਰਾਵਹੁ। ਪਿਤਾ ਗੁਰੂ[d] ਇਕ ਬਾਰਿ ਬਖਾਨੀ।ਸਿਖ ਢਿਗ ਤੇ ਮੈਂ ਸੁਨਿਬੋ[e] ਬਾਨੀ†॥੩੭॥- ਗੁਰ ਕੋ ਭਰਯੋ ਜਹਾਜ ਉਦਾਰ।ਲਾਇ ਧਯਾਨ ਕੋ ਹੇਰਿ ਬਿਚਾਰ।ਭਾ ਬਹੁ ਖੰਡ ਮਿਲਹਿ ਪੁਨ ਸੋਈ। ਹੁਇ ਅਸ ਪੁਰਖ ਮਿਲਾਵਹਿ ਜੋਈ-॥ ੩੮ ॥ ਤਬਿ ਕੋ ਮੈਂ ਬਿਚਾਰਤੋ ਰਹਯੋ। ਅਬਿ ਸੋ ਹੋਇ ਭਲੇ ਮੈਂ ਲਹਯੋ। ਦਰਸ਼ਨ ਦੇਖਤਿ ਭਈ ਪ੍ਰਤੀਤ। ਬਿਗਰੇ ਕਰਹੁ ਸੁਧਾਰਣ ਚੀਤ[f] ॥ ੩੯ ॥ ਸੁਨਿ ਸ਼੍ਰੀ ਕਲਗ਼ੀਧਰ ਸਭਿ ਲਹਯੋ।ਗੁਰ ਸੁਤ ਨਿਜ ਆਸ਼ੈ ਜਿਮ ਕਹਯੋ।ਬੋਲੇ'ਰਾਮਰਾਇ' ਗੁਰ 'ਸਾਚਾ[g]। ਗੁਰ ਪਰ ਕੋ ਹਿਤ ਸੋਂ ਚਿਤ ਰਾਚਾ'॥੪੦॥ਪੁਨ ਤਟ ਦਿਸ਼ਾ ਦ੍ਰਿਸ਼ਟਿ ਗੁਰ ਪ੍ਰੇਰੀ।ਕੇਤਿਕ ਸੰਗਤਿ ਥਿਤ ਤਿਸ ਕੇਰੀ।ਬੇਮੁਖ ਹੁਇ ਕਰਿ ਖਰੇ[10]ਕੁਚਾਰੀ। ਸਤਿਗੁਰ ਕੀ ਦਿਸ਼ਿ ਕੀਨਿ ਪਿਛਾਰੀ ॥ ੪੧ ॥ ਮੰਦ ਭਾਗ ਮਤਿਮੰਦ ਮਲੀਨੇ।ਸਨਮੁਖ ਹੋਇ ਨ ਦਰਸ਼ਨ ਕੀਨੇ। ਗਨ ਪਾਪਨ ਅਸ ਫਲ ਉਪਜਾਯੋ। ਜਿਸ ਤੇ ਨਹਿੰ ਗੁਰ ਦਰਸ਼ਨ ਪਾਯੋ ॥੪੨॥ ਪ੍ਰਭੁ ਬਿਲੋਕਿ ਤਿਨ ਕੋ ਮੁਸਕਾਨੇ। ਸਭਿ ਕੋ ਸੁਨਤਯੋ ਪੁਨਹਿ ਬਖਾਨੇ। 'ਰਾਮਰਾਇ ਤੋ ਹੈ ਗੁਰ

[1]ਆਪਦੀ ਇੱਛਾ। [2]ਸੂਰਜ ਰੂਪ। [a]ਤਿੱਖੇ। [b]ਟੁਕੜੇ ਟੁਕੜੇ (ਜਹਾਜ਼)। [c]ਇਕੱਠਾ ਕਰਕੇ। [d]ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ। [e]ਸੁਣੀ ਸੀ। [f]ਵਿਗੜੇ ਚਿੱਤਾਂ ਨੂੰ ਤੁਸੀਂ ਸੁਧਾਰੋਗੇ। [g]ਗੁਰੂ ਜੀ ਬੋਲੇ ਰਾਮ ਰਾਇ ਸੱਚਾ ਹੈ। (ਅ) ਬੋਲੇ ਰਾਮਰਾਇ ਸਚਾ ਗੁਰੂ ਹੈ। 'ਗੁਰੂ' ਦਾ ਅਰਥ ਭਾਵ ਅਵਤਾਰ ਗੁਰੂ ਨਹੀਂ, ਪਰ ਅਪਣੀ ਸੰਗਤ ਦਾ ਮੁਹਰੀ ਯਾ ਮੁਰਸ਼ਿਦ ਜਿਵੇਂ ਮੰਜੀਆਂ ਦੀ ਬਖਸ਼ਸ਼ਾਂ ਵਾਲੇ ਹੁੰਦੇ ਸਨ। ਦੇਖੋ ਟੂਕ* ਅਗਲਾ ਸਫਾ। [10]ਖੋਟੀ ਚਾਲ ਵਾਲੇ।

*ਪਾ:-ਜਗ। †ਪਾ:-ਸਾਨੀ।

ਸਾਚੇ*।ਇਸ ਕੇ ਸਿਖ ਮੂਰਖ ਮਤਿ ਕਾਚੇ॥੪੩॥ਅਹੈ ਭੂਤਨੀ ਸੰਗਤਿ ਸਾਰੀ। ਜਿਨਹੁ ਗੁਰਨਿ ਦਿਸ਼ਿ[1] ਕੀਨਿ ਪਿਛਾਰੀ।ਗੁਰੂ ਪ੍ਰਲੋਕ ਨ ਬਨਹਿੰ ਸਹਾਈ। ਇਹੈ ਕਾਮਨਾ ਕਛੁ ਲੇ ਪਾਈ[2] ॥ ੪੪ ॥ ਇਮ ਕਹਿ ਪੁਨ ਗੁਰਦਾਸਹਿੰ ਹੇਰਾ। ਥਿਰ ਸ਼੍ਰੀ ਰਾਮਰਾਇ ਕੈ ਨੇਰਾ'ਸੁਨਿ ਬਹਿਲੋ ਕੇ ਹਮਹਿੰ ਬਤਾਵਹੁ। ਹਮਰੇ ਸਨਮੁਖ ਤੀਰ ਚਲਾਵਹੁ ? ॥ ੪੫ ॥ ਕਿਸ ਕੋ ਬਲ ਲੇ ਕਰਤਿ ਪ੍ਰਹਾਰਾ?ਜਿਸਤੇ ਮਹਿਦ ਗਰਬਕੋ ਧਾਰਾ'।ਤਬਿ ਲੱਜਤਿ ਹੁੱਯਸਿਗੁਰਦਾਸ। ਤਰੇ ਦ੍ਰਿਸ਼ਟਿ ਕਰਿ ਹਿਰਦੇ ਤ੍ਰਾਸ ॥ ੪੬ ॥ ਹਹਿਰਤਿ ਬੋਲਨੋ ਦ੍ਵੈ ਕਰਿ ਜੋਰਿ।'ਪ੍ਰਭੁ ਜੀ!ਹਮ ਕੋ ਤੁਮਰਾ ਜੋਰ। ਲਘੁ ਦੀਰਘ ਜੋ ਕਾਰਜ ਸਾਰੇ।ਹਮ ਕਰਿ ਸਕਹਿੰ ਪ੍ਰਤਾਪ ਤੁਮਾਰੇ' ॥ ੪੭ ॥ ਪੁਨ ਗੁਰ ਭਨਨੋ 'ਧਨੁਖ ਜਿਨ ਧਾਰਾ। ਤਜਹਿ ਬਾਨ, ਤਿਹ ਨਾਮ ਸੁ ਤਾਰਾ।ਉਦੈ ਭਯੋ ਤਬਿਹੂੰ ਤੇ ਕਹਨੋ[3]। ਅਬਿ ਸੋ ਅਸਤ ਹੋਇ ਹਮ ਲਹਨੋ[4]' ॥ ੪੮ ॥ ਸੁਨਿ ਕਰਿ ਕੰਪਤਿ ਭੂਸ਼ਨਿ ਠਾਨੀ।ਰਹਨੋ ਜੋਰਿ ਕਰ ਗੁਰ ਅਗੁਵਾਨੀ।ਵਧਿਕੈ ਬਾਕ ਬਿਅਦਬੀ ਕਹਨੋ। ਪਛੁਤਾਵਤਿ ਤਿਸ ਕੋ ਫਲ ਲਹਨੋ ॥ ੪੯ ॥ ਇਮ ਸ਼੍ਰੀ ਰਾਮਰਾਇ ਅਰੁ ਸਤਿਗੁਰ। ਬਾਕ ਬਿਲਾਸ ਕਰੇ ਭਰਿ ਮੁਦ ਉਰ। ਬੰਦਨ ਠਾਨਿ ਬਿਦਾ ਹੁਇ ਗਯੋ। ਤੀਰ ਤੁਰੰਗ ਅਰੂਢਤਿ ਭਯੋ ॥ ੫੦ ॥ ਸਿਖ ਮਸੰਦ ਲੇ ਸੰਗ

---

[1]ਜਿਨ੍ਹਾਂ ਨੇ ਗੁਰਾਂ ਵਲ ਭਾਵ ਆਪਣੇ ਮੁਰਸ਼ਿਦ ਤੇ ਗੁਰੂ ਅਵਤਾਰ ਦੋਹਾਂ ਵਲ। [2]ਏਥੇ (ਮਾਤ ਲੋਕ ਵਿਚ) ਕੁਛ ਕਾਮਨਾ ਪਾ ਲੈਣਗੇ। [3]ਉਦੋ ਹੋਇਆ ਤਦ ਤੋਂ (ਜਦੋਂ ਤੂੰ ਉਹ) ਵਾਕ ਕਿਹਾ ਸੀ। [4]ਹਣ ਓਹ ਛੁਪ ਗਿਆ ਅਸਾਂ ਡਿੱਠਾ ਹੈ।

*ਏਥੇ 'ਗੁਰੂ' ਦਾ ਅਰਥ ਗੁਰਮੁਖ ਯਾ ਮੁਰਸ਼ਿਦ ਹੈ, ਕਿ ਆਪਣੀ ਸੰਗਤ ਦੇ ਆਗੂ ਹਨ। ਇੱਥੇ ਗੁਰ ਅਵਤਾਰ ਤੋਂ ਭਾਵ ਨਹੀਂ ਹੈ। 'ਗੁਰ ਅਵਤਾਰ' ਤਾਂ ਕਦੇ ਦੋ ਹੋ ਨਹੀਂ ਸਕਦੇ, ਓਹ ਕੇਵਲ ਇਕ ਸਮੇਂ ਇਕ ਹੀ ਹੋ ਸਕਦਾ ਹੈ, ਜੋ ਇਸ ਵੇਲੇ ਕਲਗੀਧਰ ਜੀ ਆਪ ਹਨ, ਜਿਨ੍ਹਾਂ ਨੂੰ ਸ਼੍ਰੀ ਰਾਮਰਾਇ ਜੀ ਨੇ ਖੁਦ ਗੁਰੂ ਅਵਤਾਰ ਮੰਨਿਆ ਹੈ ਤੇ ਬੰਦਨਾਂ ਕੀਤੀ ਹੈ ਤੇ ਮੁਖੋਂ ਜਸ ਕਿਹਾ ਹੈ। ਦੇਖੋ ਅੰਕ ੨੧ ਅਤੇ ੩੮, ੩੯। 'ਬੋਲੋ ਰਾਮਰਾਇ ਗੁਰ ਸਾਚਾ' ਤੇ ਇਹ ਤੁਕ 'ਰਾਮਰਾਇ ਤੋਂ ਹੈਂ ਗੁਰ ਸਾਚੇ' ਇਨ੍ਹਾਂ ਤੁਕਾਂ ਦਾ ਇਹ ਭਾਵ ਭੀ ਜਾਪਦਾ ਹੈ ਕਿ ਪਿੱਛੇ ਤਾਂ ਸ਼੍ਰੀ ਰਾਮਰਾਇ ਜੀ ਭੀ ਗੁਰੂ ਘਰ ਨਾਲ ਵਿਰੋਧ ਕਰਕੇ ਵਿੱਥ ਤੇ ਰਹੇ ਹੈਨ ਹੁਣ ਪਿਛਲੀ ਭੁੱਲ ਤੇ ਪਛੁਤਾਵਾ (ਵੇਖੋ ਅੰਕ ੨੬ ਵਿਚ ਕਰਕੇ ਗੁਰੂ ਘਰ ਦੇ ਹਿਤੂ ਬਣਕੇ ਸਤਿਗੁਰੂ ਨਾਲ 'ਸੱਚੇ' ਹੋ ਗਏ ਹਨ, ਪਰ ਰਾਮਰਾਇ ਜੀ ਦੀ ਸੰਗਤ ਪਿੱਠ ਕਰਨ ਦੇ ਕਾਰਨ ਭੂਤਨੀ ਹੈ, ਭਾਵ ਸਤਿਗੁਰਾਂ ਤੋਂ ਬੇਮੁਖ ਹੀ ਰਹੀ ਹੈ। ਤੁਕ ਦਾ ਇਹ ਅਰਥ ਬਣੇਗਾ, ਕਿ (ਭੁੱਲ ਮੰਨਕੇ) ਸਚੇ ਹੋ ਗਏ ਹਨ।

ਸਿਧਾਰਾ। ਕਛੁ ਬ੍ਰਿਤੰਤ ਤਿਨ ਮਹਿੰ ਨ ਉਚਾਰਾ[1]।ਜਾਇ ਪ੍ਰਵੇਸ਼ਸੋ ਆਪਨਿ ਡੇਰੇ। ਉਤਰਸੋ ਹਯ ਤੇ ਕੀਨਿ ਬਸੇਰੇ ॥ ੫੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਸ਼੍ਰੀ ਰਾਮਰਾਇ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅੰਸੂ ॥ ੩ ॥

੪. [ਕਪਾਲ ਮੋਚਨ]।

ਦੋਹਰਾ ॥ ਸ਼੍ਰੀ ਕਲਗੀਧਰ ਤਰੀ ਕੋ ਪ੍ਰੇਰਨਿ ਕਰਿ ਜਲ ਮਾਂਹਿ।ਰਵਿ ਤਨੁਜਾ ਕੇ ਬੀਚ ਹੀ ਚਲੇ ਆਇ ਹਰਖਾਹਿਂ॥੧॥ਚੌਪਈ॥ਚਲੇ ਨਊ ਜਲ ਕੇ ਅਨੁਕੂਲੈ[2]। ਅਵਿਲੋਕਹਿ ਸੁੰਦਰ ਦ੍ਵੈ ਕੂਲੈ। ਗਨ ਪੰਕਤਿ ਤਰੁਵਰੁ ਕੀ ਖਰੀ[3]। ਹੇਰਹਿਂ ਹਰੀ ਹਰੀ ਜਬਿ ਖਰੀ[4]॥੨॥ਸਨੈ ਸਨੈ ਗਮਨੈ ਜਲ ਤਰਨੀ।ਸ਼੍ਰੀ ਮੁਖ ਤੇ ਸ਼ੋਭਾ ਬਹੁ ਬਰਨੀ। ਪੁਸ਼ਪਤਿ[5] ਬਨ ਕੋ ਕਰਹਿਂ ਦਿਖਾਵਨਿ। ਤਰੁਵਰ ਕੀ ਬਹੁ ਜਾਤਿ ਬਤਾਵਨਿ ॥ ੩ ॥ ਬਿਨਾ ਪੰਕ[6] ਤੇ ਚਾਰੁ ਪ੍ਰਵਾਹੂ।ਸ਼ਮਾਮਲ ਬਰਨ ਬਿਲੋਕਹਿਂ ਤਾਹੂ। ਨਗਰ ਪਾਂਵਟਾ ਤਟ ਪਰ ਜਾਂਕੇ। ਆਵਤਿ ਚਲੇ ਨੀਰ ਪਰ ਤਾਂਕੇ ॥੪॥ ਤੀਰ ਤੀਰ ਪਰ ਹਯ ਡੁਰਿਆਏ[7]। ਸਭਿਹਿਨਿ ਕੇ ਸੇਵਕ ਲੈ ਧਾਏ। ਜਹਿਂ ਬੈਠਨਿ ਕੀ ਰੁਚਿਰ ਸਥਾਈ।ਸਿਲਾ ਬਿਸਾਲ ਪਰੀ ਤਟ ਛਾਈ ॥ ੫ ॥ ਅਬਿ ਲੌ ਥਲ ਬਿਨ ਕਰਦਮ ਮੋਊ। ਦਿਖੀਅਤਿ ਹੈ ਸੁੰਦਰ ਤਟ ਦੋਊ। ਕਰੀ ਖਰੀ ਤਰਨੀ ਤਹਿਂ ਆਇ। ਸ਼੍ਰੀ ਗੋਬਿੰਦ ਸਿੰਘ ਉਤਰੇ ਰਾਇ॥੬॥ ਖਾਨ ਪਾਨ ਕਰਿ ਨਿਸਾ ਬਿਤਾਈ। ਜਾਗੇ ਪ੍ਰਭੁ ਪ੍ਰਭਾਤਿ ਹੁਇ ਆਈ। ਸੌਚ ਸ਼ਨਾਨ ਠਾਨਿ ਗੁਰ ਪੂਰੇ। ਕਵਿਤਾ ਕਰਨਿ ਲਗੇ ਪ੍ਰਭੁ ਰੂਰੇ ॥ ੭ ॥ ਪ੍ਰਥਮੈ ਸ਼੍ਰੀ ਕ੍ਰਿਸ਼ਨਾ ਅਵਤਾਰੂ। ਛੰਦ ਸਵੈਯੇ ਕਰਤਿ ਉਚਾਰੂ। ਰੁਚਿਰ ਰਾਸ ਮੰਡਲ ਬਹੁ ਬਰਨਨੋਂ। ਉਪਮਾਨਹਿਂ ਉਪਮੇਯਹਿ ਕਰਨਨੋਂ[8] ॥ ੮ ॥ ਕਰਿ ਸ਼ਨਾਨ ਬੈਠਹਿਂ ਤਿਸ ਤੀਰ। ਸਿਲਾ ਸੰਗ ਖਸ[9] ਚਾਲਤਿ ਨੀਰ। ਜਾਮ ਦਿਵਸ ਜਬਿ ਲੌ ਚਢਿ ਆਵੈ।ਰਹੈਂ ਇਕਾਕੀ ਗਿਰਾ ਬਨਾਵੈਂ ॥ ੯ ॥ ਨਹਿਂ ਕਿਸਹੂੰ ਕੋ ਦਰਸ਼ਨ ਹੋਇ।ਦੂਰ ਦੂਰ ਰਹਿਂ ਥਿਰ ਸਭਿ ਕੋਇ।

[1]ਤਿਨ੍ਹਾਂ ਆਪਣੇ ਮਸੰਦਾਂ) ਵਿਚ (ਮਿਲਣ ਦਾ ਨਹੀਂ ਦੱਸਿਆ। [2]ਨਾਓ ਪਾਣੀ ਦੇ ਪ੍ਰਵਾਹ ਅਨਕੂਲ (ਹੇਠਾਂ ਨੂੰ) ਜਾ ਰਹੀ ਹੈ। [3]ਖੜੀ ਹੈ। [4]ਜਦ ਦੇਖਦੇ ਹਨ ਹਰੀ ਕਤਾਰ ਰੁੱਖਾਂ ਦੀ ਤਾਂ) ਸੁਹਣੀ ਲਗਦੀ ਹੈ। [ਖਰੀ=ਸੁਹਣੀ]। [5]ਫੁਲਾਂ ਨਾਲ ਭਰੇ ਹੋਏ। [6]ਚਿਕੜ ਤੋਂ ਬਿਨਾਂ ਭਾਵ ਨਿਰਮਲ। ਚਿਕੜ ਬਿਨ ਪਾਣੀ ਵੀ ਸਿਆਲੇ ਦੀ ਨਿਸ਼ਾਨੀ ਹੈ। [7]ਕੰਢੇ ਕੰਢੇ ਘੋੜੇ ਲਈ ਆਏ। [8]ਉਪਮਾਨ ਤੇ ਉਪਮੇਯ ਕਰਕੇ।(ਅ) ਉਪਮਾਂ ਨਹਿਂ=ਕਿਸੇ ਉਪਮੇਯ ਨਾਲ ਉਪਮਾ ਨਹੀਂ ਕਰੀ ਜਾ ਸਕਦੀ; ਭਾਵ ਬਾਣੀ ਅਲੌਕਿਕ ਹੈ। [ਉਪਮਾਨ=ਜਿਸ ਦੀ ਉਪਮਾ ਦਿੱਤੀ ਜਾਵੇ ਜੈਸੇ, ਚੰਦ। ਉਪਮੇਯ=ਜਿਸਨੂੰ ਉਪਮਾ ਦਿੱਤੀ ਜਾਵੇ। ਜੈਸੇ ਮੁਖ]। [9]ਖਹਿਕੇ।

ਮਨ ਟਿਕਾਇ ਬਰ ਬਾਨੀ ਰਚੈਂ। ਕ੍ਰਿਸ਼ਨ ਬਿਲਾਸਾਦਿਕ ਬਿਧਿ ਸਚੈਂ[1] ॥ ੧੦॥ ਆਦਿ ਰਾਧਕਾ ਗੋਪੀ ਬ੍ਰਿੰਦ। ਤਿਨ ਸੋਂ ਮਿਲਿ ਜਿਮ ਕੀਨਿ ਅਨੰਦ। ਬਰਨਹਿੰ ਸਤਿਗੁਰ ਪ੍ਰੇਮ ਲਗਾਇ। ਪੁਨ ਤੁਕਾਂਤ ਮਹਿੰ ਪੈਂਤੀ ਪਾਇ॥੧੧॥ ਆਦਿ ਕਕਾਰ ਸੁ ਅੰਤ ਙਕਾਰ[2]। ਜਿਹ ਜੋ ਬਰਨ ਜਥਾ ਕ੍ਰਮ ਧਾਰ[3]।ਪਾਇ ਸਵੈਯਨਿ ਕੋ ਜੁਤਿ ਕ੍ਰਾਂਤਿ[4]। ਪਾਠਕ ਸੁਮਤਿ ਲਖੈ ਬੱਖਯਾਤ ॥ ੧੨ ॥ ਇੱਤਯਾਦਿਕ ਕੀ ਬਹੁ ਚਤੁਰਾਈ।ਸੁੰਦਰ ਕਵਿਤਾ ਕਰਿ ਕਰਿ ਪਾਈ। ਜਲ ਖਸਿ[5] ਚਲੈ ਸਿਲਾ ਕੇ ਸਾਥ। ਤਹਾਂ ਬਿਰਾਜੈਂ ਸ਼੍ਰੀ ਜਗਨਾਥ॥੧੩॥ ਕਾਤਕ ਮਾਸ ਸੁੰਦਰੀਰੁਤਮੈਂ।–ਚਢੈਂ ਅਖੇਰਅਬਹਿ–ਹੁਇ ਚਿਤ ਮੈਂ।ਸਿੱਖ ਮਸੈਦਨ ਬ੍ਰਿੰਦਨਿ ਬ੍ਰਿੰਦ। ਭਯੋ ਆਨਿ ਬਹੁ ਮੇਲ ਬਿਲੰਦ ॥੧੪॥ ਸਿਰੇ ਪਾਉ ਸਭਿ-ਹਿਨਿ ਹਿਤ ਦੈਬੇ। ਪਠੇ ਦਾਸ ਹਿਤ ਮੋਲਹਿ ਲੈਬੇ। ਨਗਰ ਨਿਕਟ ਜੋਤਿਕ ਤਹਿੰ ਜਾਨੇ। ਸਭਿਨਿ ਬਿਖੈ ਗਨ ਮਨੁਜ ਪਯਾਨੇ ॥ ੧੫ ॥ ਹੁਤੋ ਬੁੜੀਆ ਨਗਰ ਸਢੌਰਾ। ਇੱਤਯਾਦਿਕ ਪਹੁੰਚੇ ਸਭਿ ਠੌਰਾ। ਸੌ ਦੋ ਸੌ ਪਗੀਆ ਤਹਿੰ ਲੀਨਿ।ਅਪਰ ਨ ਪ੍ਰਾਪਤਿ ਖੋਜਨ ਕੀਨਿ॥੧੬॥ਹਟਿ ਆਏ ਜਹਿੰ ਕਹਿੰ ਤੇ ਦਾਸਿ। ਜੋਤਿਕ ਹੁਤੋ ਸੁ ਆਨੀ ਪਾਸ। ਕਾਰਜ ਨਹੀਂ ਸਰਯੋ ਸਭਿ ਕੋਰਾ। ਦਿਵਸ ਪੰਚਮੀ ਚਢੇ ਅਖੇਰਾ ॥ ੧੭ ॥ ਪੰਥ ਦੂਨ ਕੇ ਚਲਿ ਕਰਿ ਆਏ। ਵਹਿਰਿ ਗਿਰਨ ਤੇ ਥਲ[6] ਦਿਖਰਾਏ। ਇਕ ਸਮ ਅਵਨੀ ਮਹਿੰ ਕਰਿ ਡੇਰਾ। ਬਿਚਰੇ ਕੇਤਿਕ ਦਿਵਸ ਅਖੇਰਾ॥ ੧੮ ॥ ਇਕ ਕਪਾਲ ਮੋਚਨ[7] ਸ਼ੁਭ ਤਾਲ। ਤਹਿੰ ਕੋ ਮੇਲਾ ਅਯੋ ਬਿਸਾਲ। ਸੁਨਯੋ ਸੁ ਤੀਰਥ ਸਤਿਗੁਰ ਜਬੈ।ਸਭਿਹਿਨਿ ਮਹਿੰ ਬੋਲਹਿੰ ਇਮ ਤਬੈ॥੧੯॥ 'ਚਲਹੁ ਕਰਹਿੰ ਮੇਲਾ ਤਿਸ ਥਾਨਾ। ਆਵਤਿ ਖਿਲਹਿੰ ਅਖੇਰ ਮਹਾਨਾ'। ਇਮ ਕਹਿ ਕਰਿ ਤਯਾਰੀ ਕਰਿਵਾਈ। ਸੈਨਾ ਸੰਗਿ ਚਢੀ ਸਮੁਦਾਈ ॥ ੨੦ ॥ ਬਜਤਿ ਬਡੋ ਰਣਜੀਤ ਨਗਾਰਾ। ਆਨਿ ਪਹੁੰਚੇ ਥਾਨ ਨਿਹਾਰਾ। ਡੇਰਾ ਕਰਯੋ ਤਾਨਿ ਸ਼ਮਿਯਾਨੇ।'ਸਤਿਗੁਰ ਥਿਰੇ ਸਭਿਨਿ ਸੁਨਿ ਕਾਨੇ॥੨੧॥ਸੇਵਕ ਸਿੱਖ ਆਨਿ

[1]ਅਸਲ ਵਿਧੀ ਪੂਰਬਕ (ਸੰਚਦੇ=) ਸੰਕਲਤ ਕਰਦੇ ਭਾਵ ਰਚਦੇ ਹਨ। [2]ਭਾਵ ਕ੍ਰਿਸ਼ਨਾ ਅਵਿਤਾਰ ਦੇ ਦਸਮ ਸਕੰਧ ਵਿਚ ਪਹਿਲੇ ਕਕਾ ਤੁਕ ਦੇ ਅੰਤ ਵਿਚ ਰਖਕੇ ਙਾਡੇ ਤਕ ਪੈਂਤੀ ਪੂਰੀ ਕੀਤੀ ਹੈ। [3]ਜੋ ਅੱਖਰ ਕ੍ਰਮ ਅਨੁਸਾਰ ਪਾਇਆ ਹੈ। [4]ਸ੍ਰੋਜਾਂ ਵਿੱਚ ਅੱਖਰ ਪਾਏ ਹਨ ਸ਼ੋਭਾਸਹਿਤ। [5]ਖਹਿਕੇ। [6]ਪਹਾੜਾਂ ਤੋਂ ਬਾਹਰ ਥਾਂ। [7]ਨਾਮ ਹੈ ਤੀਰਥ ਦਾ, ਜਗਾਧਰੀ ਤੋਂ ਸਤ ਅੱਠ ਮੀਲ ਉਪਰ ਨੂੰ ਇਹ ਟਿਕਾਣਾ ਹੈ।

ਪਗ ਪਰਸਹਿੰ।ਪਾਇੰ ਕਾਮਨਾ ਦਰਸ਼ਨ ਦਰਸਹਿੰ।ਕਾਤਕ ਕੀ ਪੂਰਣਮਾ* ਨੇਰੇ†। ਮੇਲਾ ਭਯੋ ਸਕੇਲ ਘਨੇਰੇ ॥ ੨੨ ॥ ਤਬਹਿ ਮਸੰਦਨ ਸਤਿਗੁਰ ਪਾਸ। ਹਾਥ ਜੋਰਿ ਕੀਨਸਿ ਅਰਦਾਸ। 'ਮਹਾਰਾਜ ਹਮ ਬਹੁ ਪੁਰਿ ਫਿਰੇ। ਪਗੀਯਾ ਚੋਰੀ ਲਯਾਵਨਿ ਕਰੇ ॥੨੩॥ ਖਰਚ ਹਜ਼ਾਰ ਪਾਗ ਕੋ ਅਬੈ। ਕਰੇ ਉਪਾਇ ਨ ਪ੍ਰਾਪਤਿ ਸਬੈ।ਹੁਕਮ ਆਪ ਕੋ ਹੋਇ ਸੁ ਕਰੀਅਹਿ। ਕਿਤ ਤੇ ਆਨਹਿੰ ? ਨਹੀਂ ਨਿਹਰੀਅਹਿ' ॥ ੨੪ ॥ ਤਬਿ ਸਤਿਗੁਰ ਉਰ ਚਰਿਤ ਬਿਚਾਰਾ।–ਬਲ ਤੇ ਛੀਨਹਿੰ ਕਰਹਿੰ ਪੁਕਾਰਾ। ਭਾਗ ਜਾਇੰ, ਮੇਲਾ ਭਰ-ਪਾਵੈ। ਬਿਗਰੇ, ਜੰਗ ਕਰਨਿ ਬਨਿ ਆਵੈ[1] ॥੨੫॥ਤਊ ਨ ਸਰਿ ਹੈ ਕਾਰਜ ਕੋਊ। ਕਰਹਿੰ ਸੁ ਇਮ ਸੁਖ ਤੇ ਸਿਧ ਹੋਊ–। ਨਿਜ ਸੁਭਟਨ ਸੋਂ ਹੁਕਮ ਬਖਾਨਾ।"ਬਿਚਰਹੁ ਮੇਲੇ ਮਾਹਿੰ ਸਵਧਾਨਾ॥੨੬॥ਕਰਹਿੰ ਬਿਅਦਬੀ ਤੀਰਥ ਕੇਰੀ। ਤਜਾਗਹਿ ਲਘੁ ਸ਼ੰਕਾ[2] ਲਿਹੁ ਹੇਰੀ। ਨਿਕਟ ਤਾਲ ਕੇ ਜੋ ਨਰ ਹੋਇ। ਕਰਹਿ ਪਖਾਰਨ‡ ਕਰ ਬਿਚ ਕੋਇ[3] ॥ ੨੭ ॥ ਤਿਨਕੀ ਪਗੀਯਾ ਲੇਹੁ ਉਤਾਰੀ§। ਨਹਿੰ ਮਾਰਹੁ ਦੀਜਹਿ ਬਹੁ ਗਾਰੀ¶। ਬਿਚਰਹੁ ਚਹੁੰਦਿਸ਼ਿ ਤੀਰਥ ਕੇਰ। ਕਰਹਿ ਬਿਅਦਬੀ ਛਲ ਦਿਹੁ ਹੇਰਿ[4] ॥ ੨੮ ॥ ਸੁਨਿ ਗੁਰ

---

[1]ਡਰ ਖਾਕੇ ਮੇਲਾ ਭਜ ਜਾਏਗਾ, ਜੇ ਵਿਗੜ ਖੜੋਤੇ ਤਾਂ ਜੰਗ ਕਰਨਾ ਪਵੇਗਾ। [2]ਪਿਸ਼ਾਬ। [3]ਭਾਵ (ਤਾਲ) ਵਿਚ (ਜੋ) ਕੋਈ ਹੱਥ ਪਾਣੀ ਕਰੇ ਤਾਂ" ..... । [4]ਦੇਖਕੇ, ਭਾਵ ਸੁਣੇ ਸੁਣਾਏ ਤੇ ਦੰਡ ਨਹੀਂ ਦੇਣਾ, ਅੱਖੀਂ ਦੇਖਕੇ ਦੇਣਾ।

*ਇਹੋ ਦਿਨ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਾ ਸੀ ਜੋ ਏਥੇ ਮਨਾਇਆ ਗਿਆ।

†ਪਾਃ–ਭੇਰੇ ‡ਪਾਃ–ਬਿਛਾਰਨਿ ।

§ਲੋਕੀ ਉਸੇ ਤਾਲ ਵਿਚੋਂ ਹੱਥ ਪਾਣੀ ਕਰਦੇ ਤੇ ਪੇਸ਼ਾਬ ਪਖਾਨਾ ਵੀ ਕਿਨਾਰੇ ਹੋਣ ਕਰਕੇ ਬੀਮਾਰੀ ਪਾ ਦਿਆ ਕਰਦੇ ਸਨ। ਗੁਰੂ ਜੀ ਦਾ ਸਫਾਈ ਰੱਖਣ ਲਈ ਹੁਕਮ ਸੀ ਕਿ ਤਾਲ ਤੋਂ ਦੂਰ ਦੂਰ ਮਲ ਮੂਤ੍ਰ ਤੇ ਸ਼ੌਚ ਕਰਨ, ਜੋ ਇਹ ਹੁਕਮ ਨਾ ਮੰਨੇ ਉਸ ਲਈ ਹਲਕੀ ਸਜ਼ਾ ਪੱਗ ਲਾਹ ਲੈਣ ਦੀ ਤਜਵੀਜ਼ ਕੀਤੀ। ਪਗਾਂ ਦੀ ਲੋੜ ਲਈ ਇਹ ਕੌਤਕ ਨਹੀਂ ਰਚਿਆ। ਇਹ ਹੁਕਮ ਯਾਤ੍ਰੂਆਂ ਦੇ ਆਪਣੇ ਭਲੇ ਲਈ ਸੀ, ਹਲਕੇ ਦੰਡ ਦਾ ਕਾਰਨ ਅੰਕ ੨੫ ਵਿਚ ਦੱਸਿਆ ਹੈ ਕਿ " ਬਹੁਤਾ ਡਰ ਨਹੀਂ ਦੇਣਾ ਜੋ ਲੋਕੀ ਭੱਜ ਹੀ ਨਾਂ ਜਾਣ।

¶ਕਹਿੰਦੇ ਹਨ ਕਿ ਨਾ ਬਹੁਤੀਆਂ ਗਾਲਾਂ ਦਿਓ ਤੇ ਨਾ ਮਾਰੋ। ਭਾਵ ਇਹ ਹੋਇਆ ਕਿ ਹਲਕੀ ਜੇਹੀ ਝਾੜ ਪਾਓ ਤੇ ਪੱਗ ਲਾਹ ਲਓ।

ਹੁਕਮ ਸੁਭਟ ਸਵਧਾਨੇ।ਗਹੇ ਸਿਪਰ ਅਰੁ ਹਾਥ ਕ੍ਰਿਪਾਨੇ।ਲਘੁ ਸ਼ਿਕਾ[1] ਤਮਾ-
ਗਤਿ ਜੋ ਨੇਰੇ।ਬਿਚਰਤਿ ਜਿਤ ਕਿਤ ਨਰ ਕੌ ਹੇਰੇਂ॥੨੯॥ਤਿਸ ਕੀ ਤੂਰਨ
ਪਾਗ ਉਤਾਰੈਂ । ਸਮੁਝਾਵਹਿਂ ਅਰੁ ਗਾਰਿ ਨਿਕਾਰੈਂ*।'ਮੂਢਹੁ ਪਾਪ ਕਰਨਿ
ਕੌ ਆਏ।ਕੈ ਸ਼ਨਾਨ ਤੇ ਚਹਤਿਗਵਾਏ'॥੩੦॥ਸੁਨਿ ਤੂਸ਼ਨਿ ਹੁਇ ਕਰਤਿ
ਨ ਬੈਨ । ਭਾਜਹਿਂ ਇਤ ਉਤ ਕਰਿ ਤਰੁ ਨੈਨ[2] ।–ਆਛੀ ਭਨਹਿਂ–ਸਕਲ
ਮਨ ਜਾਨੈ[3] । ਪਾਗ ਛਿਨਾਇ ਕਛੂ ਨ ਬਖਾਨੈਂ ॥ ੩੧॥ ਇਮ ਲੈ ਲੈ ਜੋਧਾ
ਬਲਵਾਨ । ਕਰਹਿਂ ਸੰਭਾਰਨਿ ਕਰਿ ਇਕ ਥਾਨ । ਤੀਨ ਦਿਵਸ ਲੌ ਬਿਚ-
ਰਤਿ ਐਸੇ । ਪਗੀਆ ਕਰਹਿਂ ਉਤਾਰਨਿ ਤੈਸੇ ॥ ੩੨ ॥ ਸਭਿ ਨਰ ਜਹਿਂ
ਕਹਿਂ ਮਿਲੈਂ ਅਲਾਵੈਂ।'ਤੀਰਥ ਅਦਬ ਗੁਰੂ ਰਖਵਾਵੈਂ।ਨਰ ਮੂਰਖ ਮਹਿਮਾਂ
ਨਹਿਂ ਜਾਨਹਿਂ । ਅਘ ਨਹਿਂ ਹਰਹਿਂ ਉਲਟ ਗਨ ਠਾਨਹਿਂ[4] ॥੩੩॥ ਧੰਨ
ਧੰਨ[5] ਭਾਖਹਿਂ ਸਭਿ ਲੋਗ । 'ਸ਼੍ਰੀ ਗੋਬਿੰਦ ਸਿੰਘ ਠਾਨਹਿਂ ਜੋਗ[6] । ਆਛੋ
ਕਰਨ ਹੇਤੁ ਉਪਦੇਸ਼ । ਮਹਾਂ ਪੁਰਖ ਕੋ ਹੋਨਿ ਵਿਸ਼ੇਸ਼'॥੩੪॥ ਇੱਤਮਾਦਿਕ
ਕਹਿ ਮਿਲਿ ਸਮੁਦਾਏ । ਪਾਗ ਛਿਨਾਇ ਸੁ ਪੁਨ ਪਹੁਤਾਏ । ਤੀਨ ਦਿਵਸ
ਲਗਿ ਮੇਲ ਸਕੇਲੇ । ਕਰਿ ਪਗੀਅਨਿ ਕੋ ਕਾਜ ਸੁਹੇਲੇ॥੩੫॥ ਜਗ ਮਹਿਂ
ਸੁਜਸੁ ਲੀਨਿ ਬਹੁਤੇਰੋ। ਦਰਸਹਿਂ ਪੂਜਹਿਂ ਭਾਵ ਘਨੇਰੋ । ਪਗੀਆ ਗਿਨੀ
ਸਾਤ ਸੈ ਭਈ। ਧੋਵਨ ਹਿਤ ਧੁਬੀਆ ਕੌ ਦਈ ॥ ੩੬ ॥ ਕਰਿਕੈ ਤਮਾਰ
ਗੁਰੂ ਢਿਗ ਆਨੀ । ਮਲ ਬਿਨ ਰੁਚਰ ਸੁਪੈਦ ਮਹਾਨੀ । ਆਗਲ ਪਾਛਲ[7]
ਕਰਿ ਇਕਠਾਈ । ਗਨ ਮਸੰਦ ਸਿਖ ਲਏ ਬੁਲਾਈ ॥ ੩੭ ॥ ਸਭਿ
ਕੋ ਸੀਸ ਦਈ ਬੰਧਵਾਇ । ਇਸ ਪ੍ਰਕਾਰ ਦੇ ਕਰਿ ਸਿਰੁਪਾਇ । ਸੰਗਤਿ
ਬ੍ਰਿੰਦ ਮਸੰਦ ਜਿ ਆਏ । ਕਰੈ ਬਿਦਾ ਸਭਿ ਸਦਨ ਸਿਧਾਏ॥੩੮॥ ਕੇਤਿਕ
ਦਿਨ ਰਾਖਨੋ ਤਹਿਂ ਡੇਰਾ।ਕਈ ਬਾਰ ਚਢਿਗਏ ਅਖੇਰਾ।ਅਨਿਕ ਬਿਧਿਨਿ
ਕੋ ਕਰੈ ਬਿਲਾਸਾ। ਜੁਗ ਤੀਰਥ[8] ਪਰ ਕੀਨਿਸਿ ਬਾਸਾ ॥ ੩੯॥ ਸੁਨਿ
ਸੁਨਿ ਜਸੁ ਸੇਵਕ ਸਮੁਦਾਏ । ਧਰਿ ਧਰਿ ਭਾਵ ਦਰਸ ਕੌ ਆਏ । ਜਥਾ

[1]ਪਿਸ਼ਾਬ । [2]ਅੱਖਾਂ ਨੀਵੀਆਂ ਕਰਕੇ । [3]ਸਾਰੇ ਸਮਝਦੇ ਹਨ ਕਿ ਇਹ ਠੀਕ ਗਲ ਕਹਿ ਰਹੇ ਹਨ । [4]ਪਾਪਾਂ ਨੂੰ (ਤੀਰਥ ਤੇ ਆਕੇ) ਦੂਰ ਨਹੀਂ ਕਰਦੇ ਸਗੋਂ ਬਹੁਤੇ (ਪਾਪ) ਕਮਾਉਂਦੇ ਹਨ । [5]ਮੁਨਾਸਬ ਬਾਤ ਕਰ ਰਹੇ ਹਨ।[6]ਪਹਿਲੀਆਂ ਤੇ ਅਗਲੀਆਂ । [7]ਕਪਾਲ ਮੋਚਨ ਦੇ ਪਾਸ ਰਿਣ ਮੋਚਨ ਨਾਮੇ ਇਹ ਦੂਸਰਾ ਤਲਾਉ ਬੀ ਤੀਰਥ ਮੰਨਿਆ ਹੋਇਆ ਹੈ ।

*ਇਸ ਦਾ ਮਤਲਬ ਗਾਲ਼ੀ ਤੋਂ ਨਹੀਂ ਪਰ ਦਬਕੇ ਦੇਣ ਤੋਂ ਹੈ, ਗਾਲ ਦਾ ਨਮੂਨਾ ਅੱਗੇ ਨਾਲ ਹੀ ਹੈ।

ਸ਼ਕਤਿ ਕੀ ਧਰਹਿਂ ਅਕੋਰ। ਕਦਮ ਪਦਮ ਬੰਦਹਿਂ ਕਰ ਜੋਰਿ॥੪੦॥ਧਰਹਿਂ ਕਾਮਨਾ ਪਾਇ ਸਿਧਾਰਹਿਂ। ਅਨਿਕ ਪ੍ਰਕਾਰ ਸੁਜਸੁ ਬਿਸਥਾਰਹਿਂ। ਪੁਨ ਸਤਿਗੁਰ ਕਰਿਕੈ ਇਸ਼ਨਾਨਾ। ਚਹਿਤਿ ਪਾਂਵਟੇ ਕਿਯਸਿ ਪਯਾਨਾ॥੪੧॥ ਗਰਜਤਿ ਬਹੁ ਰਣਜੀਤ ਨਗਾਰਾ। ਚਢੀ ਬਾਹਿਨੀ ਹੁਇ ਹੁਇ ਤਯਾਰਾ। ਪੰਥ ਪਾਂਵਟੇ ਚਲਿ ਕਰਿ ਗਏ।ਇਕ ਨਿਸ ਮਗ ਬਸਿ ਪਹੁੰਚਤਿ ਭਏ॥੪੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਕਪਾਲ ਮੋਚਨ' ਪ੍ਰਸੰਗ ਬਰਨਨੰ ਨਾਮ ਚਤੁਰਥੋ ਅੰਸੁ ॥ ੪ ॥ ੫. [ਰਾਜ ਕੌਰ ਦਾ ਹਾਲ]।

ਦੋਹਰਾ ॥ ਬਸੇ ਪਾਂਵਟੇ ਪੁਰਿ ਬਿਖੈ ਹਯ ਸੈਨਾ ਸਮੁਦਾਇ। ਮੰਗਲ ਅਨਿਕ ਪ੍ਰਕਾਰ ਕੇ ਦਿਨ ਪ੍ਰਤਿ ਗਨ ਸੁਖਦਾਇ ॥੧॥ਚੌਪਈ ॥ਜਿਤ ਕਿਤ ਤੇ ਗਨ ਸੰਗਤਿ ਆਵੈ। ਬਸਤ੍ਰ ਸ਼ਸਤ੍ਰ ਬਹੁ ਬਿਧਿ ਅਰਪਾਵੈ। ਬਹੁ ਮੋਲੇ ਹਯ ਤੁਰਕੀ ਤਾਜ਼ੀ।ਚਪਲ ਬਲੀ ਆਨਹਿਂ ਬਰ ਬਾਜੀ[1]॥੨॥ਬਿਦਤ ਬਾਤ ਸਭਿ ਜਗਤ ਮਝਾਰ।'ਸਤਿਗੁਰ ਚਾਹਤਿ ਹਯ ਹੱਥਸਾਰ'। ਸੁਨਿ ਸੁਨਿ ਸਿਖ ਬਹੁ ਜਤਨ ਉਪਾਵੈਂ।ਜਿਤ ਕਿਤ ਦਰਬ ਦੇਤਿਹਯ ਲਯਾਵੈਂ॥੩॥ਬ੍ਰਿੰਦ ਬਲਾਇਤ ਤੇ ਹੱਥਸਾਰ। ਖਰਚਹਿਂ ਧਨ ਕੋ ਰੁਚਿਰ ਨਿਹਾਰਿ। ਜਬਿ ਅਰਪਹਿਂ ਸਤਿ-ਗੁਰ ਕੇ ਤੀਰ। ਖੁਸ਼ੀ ਦੇਤਿ ਸਿੱਖਨ ਰੰਭੀਰ ॥ ੪ ॥ ਸੈਫ਼, ਤੁਫੰਗ, ਤਿਖੀ ਤਰਵਾਰੈਂ।ਬਿਛੂਏ ਬਾਂਕ ਦੁਧਾਰਨਿ ਧਾਰੈ[2]।ਕੌਨ ਕੌਨਕੋ ਗਿਨੀਅਹਿ ਨਾਮੂ। ਆਨਹਿਂ ਸ਼ਸਤ੍ਰ ਮਹਿਦ ਅਭਿਰਾਮੂ ॥ ੫॥ਜਬਿ ਅਰਪਹਿਂ ਗੁਰ ਕਰ ਮਹਿਂ ਧਾਰੈਂ। ਲੋਹਾ ਪਰਖਹਿਂ ਭਲੇ ਨਿਹਾਰੈਂ।ਕਰਹਿਂ ਸਰਾਹਨਿ ਅਨਿਕ ਪ੍ਰਕਾਰਾ। ਦੇਂ ਸਿਖ ਕੋ ਪੁਨ ਖੁਸ਼ੀ ਅਪਾਰਾ ॥੬॥ਤਿਮ ਹੀ ਤਰਲ[3] ਤੁਰੰਗਮ ਹੈਰੈਂ।ਜੋ ਆਨਹਿਂ ਦੇਂ ਖੁਸ਼ੀ ਬਡੇਰੈਂ।ਯਾਂਤੇ ਚਿਤ ਮਹਿਂ ਚੌਪ ਚਹੰਤੇ। ਜਿਤ ਕਿਤ ਤੇ ਆਨਹਿਂ ਧਨਵੰਤੇ॥੭॥ਨਿਤਪ੍ਰਤਿ ਰਹਤਿ ਭੀਰ ਦਰਬਾਰ।ਕਾਂਖੀ ਦਰਸ਼ਨ ਕਈ ਹਜ਼ਾਰ।ਬਰ ਕੋ ਪਾਇ ਕਾਮਨਾ ਪੂਰਹਿਂ। ਨਹਿਂ ਤ੍ਰਿਪਤਹਿਂ ਪਿਖਿ ਸ਼੍ਰੀ ਮੁਖ ਰੂਰਹਿਂ ॥ ੮ ॥ ਅਬਿ ਸ਼੍ਰੀ ਰਾਮਰਾਇ ਕੁਛ ਕਥਾ।ਸੁਨੀਯਹਿ ਸ਼੍ਰੋਤਾ ਥਾਤੀ ਜਥਾ। ਕਰਜੋ ਅਰਾਧਨ ਕਿਹ ਸਿਖ ਭੀਰ[4]।ਅਧਿਕ ਦੂਰ ਕਿਤ ਸਿਮਰਜੋ ਧੀਰ ॥੯॥ ਚਿਤ ਮਹਿਂ ਚਾਹਤਿ–ਕਰਨ ਸਹਾਈ–। ਦਾਸ ਜਾਨਿ ਮਨ ਰਹਜੋ ਨ ਜਾਈ[5]। ਮਹਿਲਾ ਹੁਤੀ ਚਾਰ ਤਿਸ ਕੇਰੀ। ਰਾਜਕੁਵਰ

[1]ਸੋਹਣੇ ਘੋੜੇ। [2]ਟੇਢੇ ਤੇ ਦੋ ਧਾਰਾਂ ਵਾਲੇ ਬਿਛੂਏ [ਬਿਛੂਆ ਇਕ ਪ੍ਰਕਾਰ ਦੀ ਕਟਾਰ ਹੈ ਜੋ ਬਿੱਛੂ ਦੇ ਡੰਗ ਵਾਂਙ ਟੇਢਦਾਰ ਹੁੰਦੀ ਹੈ। ਬਾਂਕ=ਟੇਢਾ]। (ਅ) ਬਾਂਕ=ਇਕ ਖਮਦਾਰ ਸ਼ਸਤ੍ਰ ਬੀ ਹੈ। [3]ਚੰਚਲ। [4]ਭੀੜ ਪਈ ਤੇ। [5]ਰਾਮਰਾਇ ਜੀ ਕੋਲੋਂ।

ਸਭਿ ਬਿਧੇ ਬਡੇਰੀ ॥ ੧੦ ॥ ਸੋ ਲਰਿ ਪਰੀ ਕੰਤ ਕੇ ਸੰਗ। ਸੁਨਿ ਸ਼ੋਭਾ ਕੁਛ ਤਾਂਹਿ ਪ੍ਰਸੰਗ। ਰਿਸ ਉਰ ਧਾਰਿ ਬਿਚਾਰਤਿ ਸੋਈ।'ਮੋਰੋ ਰਹਨਿ ਨਹੀਂ ਅਬਿ ਹੋਈ ॥ ੧੧ ॥ ਬਨੌਂ ਇਕਾਂਕੀ ਹਰਿ ਗੁਨ ਗਾਵੌਂ। ਪ੍ਰਥਕ[1] ਤੁਮਹਿ ਤੇ ਬੈਸ ਬਿਤਾਵੌਂ[2]। ਸੁਨਿ ਕਰਿ ਰਾਮਰਾਇ ਤਬਿ ਕਹਯੋ। 'ਇਤ ਤੇ ਪਯਾਨ ਕਰਨਿ ਕੋ ਚਹਯੋ? ॥ ੧੨ ॥ ਜਹਿਂ ਸਿਖ ਸੰਗਤਿ ਹੋਇ ਹਮਾਰੇ। ਤਹਿਂ ਹੀ ਬੈਠੇ ਕਰਹਿਂ ਗੁਜ਼ਾਰੇ। ਅਪਰ ਕੌਨ ਸੋ ਥਲ ਚਲਿ ਜਾਵੌਂ। ਮਮ ਸਿੱਖਨ ਤੇ ਆਪ ਪੁਜਾਵੌਂ॥੧੩॥[2]ਔਰ ਕਹਾਂ ਸ਼ਕਤੀ ਕੋ ਧਾਰਹਿਂ।ਅਪਨੇ ਸਿੱਖ ਬਨਾਇ ਉਧਾਰਹਿਂ[2]। ਸੁਨਿ ਪਤਿ ਤੇ ਰਿਸ ਅਤਿ ਉਪਜਾਈ।ਮੁਖ ਤੇ ਮਹਿਦ ਕਠੋਰ ਅਲਾਈ ॥ ੧੪ ॥ 'ਗ੍ਰਾਮ ਨਗਰ ਜਹਿਂ ਤੁਵ ਸਿਖ ਹੋਇ। ਤਹਿਂ ਬਾਸਾ ਮੈਂ ਕਰੌਂ ਨ ਕੋਇ। ਜਿਸ ਥਲ ਨਹੀਂ ਨਾਮ ਸਿਖ ਦਾਸ। ਤਹਿਂ ਅਵਾਸ ਕਰਿ ਲੈਹੌਂ ਬਾਸ'॥੧੫॥ਇਮ ਪ੍ਰਨ ਕਰਿ ਕਸਵਾਯੋ ਡੋਰਾ। ਲੇ ਕਛੁ ਦਾਸ ਚਲੀ ਗਿਰ ਓਰਾ। ਤੀਰ ਤੀਰ ਸੈਲਨਿ ਕੇ ਜਾਤਿ। ਉਤਰਹਿ ਕਹੂੰ ਬਸਨ ਹਿਤ ਰਾਤਿ ॥ ੧੬ ॥ ਬਸਹਿਂ ਸਿੱਖ ਤਹਿਂ ਸੁਨਿ ਕਰਿ ਆਵੈਂ। ਜਥਾ ਸ਼ਕਤਿ ਕੁਛ ਭੇਂਟ ਚੜ੍ਹਾਵੈਂ। ਤਹਿਂ ਤੇ ਪਿਖਿ ਉਠਿਵਾਵਹਿ ਡੋਰਾ।ਨਹੀਂ ਲੇਤਿ ਕਿਸ ਪਾਸ ਅਕੋਰਾ॥੧੭॥ ਕਿਤ ਕਿਤ ਨਿਸਾ ਬਸਹਿ ਤਮ ਹੋਏ। ਖੋਜਤਿ ਥਲ ਜਹਿਂ ਸਿੱਖ ਨ ਕੋਏ। ਬਹੁਤੇ ਗ੍ਰਾਮ ਨਗਰ ਫਿਰਿ ਹੇਰੇ। ਇਮ ਚਲਿ ਆਈ ਦੂਰ ਬਡੇਰੇ ॥ ੧੮॥ ਮਿਲਿ ਸਿਖ ਜੂਥ[3] ਤੁਰਤ ਉਠਿ ਚਾਲਹਿ।ਤਿਮਰ ਪ੍ਰਥਿਰਤੇ ਡੇਰਾ ਘਾਲਹਿ। ਗਮਨਤਿ ਗਮਨਤਿ ਆਈ ਤਹਿਂਵਾ। ਮਨਸਾ ਦੇਵੀ ਮੰਦਿਰ ਜਹਿਂਵਾ॥੧੯॥ਮਨੂਮਾਜਰਾ[4]ਪੁਰਿ ਤਿਹ ਪਾਸ। ਉਤਰੀ ਤਹਾਂ ਜਾਇ ਤਿਹ ਬਾਸ। 'ਕੌਨ ਅਹੈ ਇਹ' ਬੂਝਨ ਆਨਿ। ਮਾਨਵ ਮਿਲੇ ਕਿਤਿਕ ਤਿਸ ਥਾਨ॥੨੦॥ ਕਹਯੋ ਕਹਾਰਨਿ ਬਚ ਤਿਸ ਬੇਰੀ। 'ਪਤਨੀ ਰਾਮਰਾਇ ਗੁਰ ਕੇਰੀ। ਬਸਿਓ ਚਾਹਿਤਿ ਤੁਮਰੇ ਪੁਰਿ ਮਹਿਂ।ਕਰਨਿ ਸਦਨ ਕੀ ਬਾਂਛਾ ਉਰ ਮਹਿਂ'॥੨੧॥ਸੁਨਿ ਕਰਿ ਨਰਨਿ ਅਨਾਦਰ ਕਰਯੋ।'ਕੌਨ ਗੁਰੂਹਮਭਾਉ ਨ ਧਰਯੋ। ਲੇ ਕਰਿ ਜਾਹੁ ਉਠਾਵਹੁ ਡੋਰਾ। ਹਮ ਨਹਿਂ ਮਾਨਹਿਂ, ਹੈ ਕਿਸ

---

[1]ਵੱਖਰੀ ਹੋਕੇ। [2]ਹੋਰ ਤੂੰ ਕੇਹੜੀ ਤਾਕਤ ਰਖਦੀ ਹੈਂ ਜੋ ਆਪਣੇ ਸਿਖ ਬਣਾਕੇ ਉਧਾਰ ਕਰੇਂਗੀ? [3](ਜੱਥੇ) ਸਿੱਖਾਂ ਦੀ ਭੀੜ ਮਿਲੇ (ਉਥੋਂ)। [4]ਮਨੀਮਾਜਰਾ ਜੋ ਅੰਬਾਲੇ ਦੇ ਜ਼ਿਲੇ ਵਿੱਚ ਹੈ। ਇਹ ਥਾਂ ਕੈਥਲ ਵਾਂਗੂ ਕਦੇ ਸਿਖ ਰਿਆਸਤ ਸੀ।

ਓਰਾ[1]॥੨੨॥ਸੁਨਿਕੈ ਰਾਜ ਕੁਵਰ ਹਰਖਾਨੀ।ਬਸਿਬੋ ਹੋਤੁ ਥਾਉਂ ਸੋ ਜਾਨੀ। –ਇਸ ਪੁਰਿ ਮੋਂ ਨਹਿ ਗੁਰ ਕੋ[2]ਸਿੱਖ।ਬੈਸ ਬਿਤਾਊਂ ਬੈਸਿ ਭਵਿੱਖ[3]–॥੨੩॥ ਜਸੋਂ ਕਸੋਂ ਕਰਿ ਸੋ ਨਰ ਸਮੁਝਾਏ।ਕਹਿ ਕਰਿ ਡੇਰਾ ਲੀਨਿ ਜਮਾਏ। ਸਨੈ ਸਨੈ ਤਹਿਂ ਸਦਨ ਬਨਾਇ। ਕੀਨਸਿ ਬਾਸ ਰਿਦੈ ਹਰਖਾਇ॥੨੪॥ ਬਸ-ਤਸੋ ਕੇਤਿਕ ਮਾਸ ਬਿਤਾਏ।ਗ੍ਰੀਖਮ ਤੇ ਬਰਖਾ ਰਿਤੁ ਆਏ।ਬਰਖਹਿ ਮੇਘ ਘਟਾ ਹੁਇ ਭਾਰੀ। ਪਰਹਿ ਬਿਸਾਲ ਧਰਾ ਪਰ ਬਾਰੀ[4]॥ ੨੫॥ ਅਰਧ ਰਾਤ੍ਰਿ ਬਹੁ ਬਰਖਤਿ ਨੀਰ। ਗਯੋ ਛਾਤ ਕੋ ਟੂਟ ਛਤੀਰ। ਜਲ ਘਰ ਬਿਖੈ ਪਰਨਿ ਬਹੁ ਲਾਗੇ। ਠਾਨਹਿਂ ਜਤਨ ਦਾਸ ਤਿਸ ਜਾਗੇ ॥੨੬॥ ਰਾਜ ਕੌਰ ਲਖਿ ਬਿਘਨ ਬਡੇਰਾ।ਹੁਤੋ ਚੌਧਰੀ ਬਡ ਪੁਰਿਕੇਰਾ।ਕਹਿ ਕਰਿ ਤਹਾਂ ਪਠਾ-ਇਸਿ ਦਾਸ। 'ਜਾਹਿ ਤੁਰਤ ਭਨੀਅਹਿ ਤਿਸ ਪਾਸ॥ ੨੭॥ ਇਕ ਸ਼ਤੀਰ ਉਚਵਾਇ ਸੁ ਲਯਾਊ। ਨਰ ਗਨ ਸੰਗ ਤੁਰਤ ਅਬਿ ਆਊ। ਸਦਨ ਗਿਰ ਗਯੋ ਚਲੋ ਉਧਾਰਹੁ[5]। ਪੁਰਹੁ ਕਾਮਨਾ ਜਿਮ ਉਰ ਧਾਰਹੁ'॥੨੮॥ ਸੁਨਤਿ ਦਾਸ ਗਮਨਸੋ ਤਤਕਾਲਾ।ਜਾਇ ਜਗਾਯੋ ਸਦਨਉਤਾਲਾ।'ਘਰ ਮਾਤਾਕੋ[6] ਤੁਟਸੋ ਸ਼ਤੀਰ। ਤੌਹਿ ਹਕਾਰਸੋ ਚਲੀਅਹਿ ਤੀਰ[7]'॥ ੨੯॥ ਅਪਰ ਬਾਰਤਾ ਸਕਲ ਸੁਨਾਈ। ਹੁਤੋ ਧਨੀ ਕੁਛ ਮਨ ਨਹਿ ਭਾਈ। [8]'ਬਰਖਾ ਅਧਿਕ ਤਿਮਰ ਘਨ ਛਾਯੋ।ਜਤਨ ਨ ਬਨੈ ਅਬੈ ਕਿਤ ਜਾਯੋ[9]'॥੩੦॥ਜਾਇ ਦਾਸ ਤਤਕਾਲ ਬਖਾਨੀ।ਰਾਜਕੁਅਰ ਪੁਨ ਸੁਨਿ ਕਹਿ ਬਾਨੀ। 'ਅਲਪ[10] ਚੌਧਰੀ ਦੂਸਰ ਜੋਈ । ਪਹੁੰਚਹੁ ਤੁਰਤ ਹਕਾਰਹੁ ਸੋਈ॥੩੧॥ਘਰ ਕੇ ਨਰ[11] ਅਰੁ ਲਯਾਇ ਸ਼ਤੀਰ[12]।ਤੂਰਨ ਆਇ, ਜਾਹੁ ਤਿਸ ਤੀਰ[13]। ਧਾਇ ਦਾਸ ਤਿਸ ਕੇ ਘਰ ਗਯੋ। ਕਾਰਜ ਸਕਲ ਸੁਨਾਵਤਿ ਭਯੋ ॥ ੩੨ ॥ 'ਚਲਹੁ ਜਤਨ ਕਰਿ ਛਾਤ ਸੁਧਾਰਹੁ। ਪੁਰਵਹੁ ਅਭਿਲਾਖਾ ਜਿਮ ਧਾਰਹੁ'। ਸੁਨਤਿ ਜਾਟ ਚਿਤ ਬਿਖੈ ਬਿਚਾਰੈ।–ਮਮ ਕੁਲ ਰਾਜ ਕਰਹਿ ਦੁਖ ਟਾਰੈ–॥ ੩੩ ॥ ਲੈ ਸ਼ਤੀਰ ਘਰ ਕੇ ਨਰ ਜਾਲਾ। ਬਰਖਾ ਤਿਮਰ ਬਿਖੈ ਤਹਿਂ ਚਾਲਾ। ਜਾਇ ਤੁਰਤ ਕਰ ਬੰਦਿ ਸੁਨਾਯੋ। 'ਫੁਰਮਾਵਹੁ ਮੈਂ ਲੈ ਕਰਿ ਆਯੋ' ॥ ੩੪ ॥

---

[1]ਹੋਊ ਕਿਸੇ ਪਾਸੇ (ਰਾਮਰਾਇ ਗੁਰੂ)। (ਅ) ਕਿਸ ਪਾਸੇ ਹੈ ? [2]ਭਾਵ ਰਾਮਰਾਇ ਦਾ। [3]ਬੈਠਕੇ ਇਥੇ ਬਿਤਾਵਾਂਗੀ ਅਗਲੀ ਆਯੂ। [4]ਜਲ। [5]ਬਚਾਓ। [6]ਮਾਤਾ(ਰਾਜਕੌਰ) ਦੇ ਘਰ ਦਾ। [7](ਚੌਧਰੀ ਨੇ ਕਿਹਾ:–)। [8]ਐਸ ਵੇਲੇ ਕਿੱਥੇ (ਕੋਈ) ਜਾਵੇ। [9]ਛੋਟਾ। [10](ਚੌਧਰੀ) ਆਪਣੇ ਘਰ ਦੇ ਪੁਰਸ਼ ਤੇ ਸ਼ਤੀਰ ਲਿਆਵੇ। [11]ਤਿਸ ਦੇ ਪਾਸ ਜਾਓ।

ਰਾਜਕੁਵਰ ਤਿਹ ਸਾਥ ਉਚਾਰਾ। 'ਛਾਤ ਬਨਾਵਹੁ ਤਿਸੀ ਪ੍ਰਕਾਰਾ'। ਓਢਿ ਕਾਮਰੀ[1] ਲਗੇ ਬਨਾਵਨਿ। ਪੂਰਬ ਦੀਪਕ ਕਰੇ ਜਲਾਵਨਿ ॥ ੩੫ ॥ ਕਰੇ ਉਪਾਵ ਸ਼ਤੀਰ ਟਿਕਾਵਾ। ਊਪਰ ਗਨ ਕਾਸ਼ਟ ਤੇ ਛਾਵਾ। ਮ੍ਰਿਤਕਾ ਖਨਿ ਖਨਿ ਤਿਸ ਪਰ ਪਾਈ। ਹੋਤਿ ਪ੍ਰਾਤ ਲੌ ਭਲੀ ਬਨਾਈ ॥੩੬॥ ਰਾਜਕੁਵਰ ਪਿਖਿ ਹਰਖ ਉਪੰਨਾ। ਕਹਯੋ 'ਲੇਹੁ ਬਰ' ਹੋਇ ਪ੍ਰਸੰਨਾ। 'ਜੋ ਇਸ ਸਮੈਂ ਜਾਚਨਾ ਕਹੈਂ। ਨਿਹਸੰਸੈ ਮੁਝ ਤੇ ਸੋ ਲਹੈਂ'॥੩੭॥ਸੁਨਤਿ ਜਾਟ ਕਰ ਜੋਰਿ ਬਖਾਨਾ। 'ਰੱਯਤ ਹੋਨਿ ਮਹਾਂ ਦੁਖ ਜਾਨਾ। ਜੋ ਤੁਮਰੋ ਮਨ ਕਰੁਨਾ ਢਰਯੋ। ਦੀਜਹਿ ਰਾਜ ਮਹਿਦ ਸੁਖ ਭਰਯੋ ॥ ੩੮॥ ਮਮ ਕੁਲ ਮਹਿੰ ਨਹਿੰ ਦਾਰਿਦ ਰਹੈ। ਅਬਿ ਤੇ ਐਸ਼੍ਵਰਜ ਘਰ ਮਹਿੰ ਲਹੈਂ[2]'।ਸੁਨੀ ਕਾਮਨਾ ਜਾਚਨ ਕੀਨਿ। ਰਾਜਕੁਅਰ ਸੋਈ ਬਰ ਦੀਨ॥੩੯॥'ਅਬਿ ਤੇ ਹੋਇ ਬੰਸ ਮਹਿੰ ਰਾਜਾ। ਸਨੇ ਸਨੇ ਸਭਿ ਵਧੈ ਸਮਾਜਾ। ਮੋਰ ਹਕਾਰਯੋ ਆਇ ਨ ਜੋਈ[3]। ਰੱਯਤ ਬਨਹਿ ਤੋਹਿ ਕੁਲ ਸੋਈ[4]' ॥੪੦॥ ਇਮ ਬਰ ਦੈ ਕਰਿ ਕਰਯੋ ਨਿਹਾਲਾ। ਵਧਨਿ ਲਗਯੋ ਐਸ਼੍ਵਰਜ ਬਿਸਾਲਾ। ਮਨੁ ਮਾਜਰੇ ਮੈਂ ਸੋ ਰਾਜੇ। ਅਬਿ ਲੌ ਲਖੀਅਤਿ ਅਧਿਕ ਸਮਾਜੇ*॥੪੧॥ਰਾਜਕੁਵਰ ਬਸਿ ਬੈਸ ਬਿਤਾਈ।ਤਹਿੰ ਤਨ ਤਜਿ ਸੁਰ ਲੋਕ ਸਿਧਾਈ। ਪੂਜਹਿੰ ਤਹਾਂ ਦੇਹੁਰਾ ਸੋਈ। ਅਬਿ ਲੌ ਅਹੈ ਪਿਖਹਿੰ ਸਭਿ ਕੋਈ॥੪੨॥ ਇਮ ਸ਼੍ਰੀ ਰਾਮਰਾਇ ਕੀ ਘਰਨੀ। ਹੁਤੀ ਬਡੀ ਤਿਸ ਕੀ ਕਥ[5] ਬਰਨੀ। ਅਪਰ ਤੀਨ ਮਹਿਲਾ ਤਿਸ ਕੇਰੀ। ਬਸਤਿ ਨਿਕਟ ਕਰਿ ਪ੍ਰੀਤਿ ਬਡੇਰੀ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਸ਼੍ਰੀ ਰਾਮ ਰਾਇ' ਪ੍ਰਸੰਗ ਬਰਨਨੰ ਨਾਮ ਪੰਚਮੋ ਅੰਸੁ ॥ ੫ ॥

੬. [ਰਾਮ ਰਾਇ ਜੀ ਦਾ ਅੰਤ]।

ਦੋਹਰਾ ॥ ਤੀਨੋ ਮਹਿੰ ਮੁਖਿ ਏਕ ਤ੍ਰਿਯ ਨਾਮ ਕੁਵਰ ਪੰਜਾਬ[6]। ਚਹਿੰ ਸਹਾਇਤਾ ਸਿੱਖ ਕੀ,ਨਿਕਟ ਬੁਲਾਇ ਸ਼ਿਤਾਬ[7] ॥੧॥ ਚੌਪਈ ॥ ਪਾਸ ਬਿਠਾਇ ਅਧਿਕ ਸਤਿਕਾਰੀ। ਰਾਮਰਾਇ ਤਿਹ ਸਾਥ ਉਚਾਰੀ। 'ਅੰਤਰ ਕੋਸ਼ਠ[8] ਕੇ ਤਨ ਮੇਰੇ। ਥਿਰਯੋ ਰਹੈ, ਕੋ ਇਸਹਿ ਨ ਹੇਰੈਂ[9] ॥੨॥ ਮੋ ਕਹੁ ਕਾਰਜ ਹੈ

[1]ਕੰਬਲ ਉਪਰ ਲੈਕੇ। [2]ਦੇਖਾਂ। [3]ਭਾਵ ਵੱਡਾ ਚੌਧਰੀ। [4]ਰੱਯਤ ਬਣੇਗਾ ਤੇਰੀ ਕੁਲ ਦੀ ਉਹ ਭਾਵ ਵੱਡਾ ਚੌਧਰੀ। [5]ਕਥਾ। [6]ਪੰਜਾਬ ਕੌਰ। [7](ਸ਼੍ਰੀ ਰਾਮਰਾਇ ਜੀ) ਸਿੱਖ ਦੀ ਸਹਾਇਤਾ ਕਰਨੀ ਚਾਹੁੰਦੇ ਹਨ ਇਸ. ਕਰਕੇ ਪਾਸ ਬੁਲਾਇਆ ਛੇਤੀ (ਪੰਜਾਬ ਕੁਇਰ) ਨੂੰ। [8]ਕੋਠੇ। [9]ਕੋਈ ਦੇਖੇ ਨਾ ਇਸ ਨੂੰ। *ਕਵੀ ਜੀ ਦੇ ਸਮੇਂ ਇਸ ਦੀ ਵੰਸ਼ ਦੇ ਸਿਖ ਰਾਜੇ ਰਾਜ ਕਰਦੇ ਸੀ। ਹੁਣ ਰਿਆਸਤ ਜ਼ਬਤ ਹੋ ਚੁਕੀ ਹੈ।

ਅਤਿ ਭਾਰੀ। ਬਹੁਰ ਆਇ ਕਰਿ ਲੇਹੁ ਸੰਭਾਰੀ। ਕਿਸਹੂੰ ਨਿਕਟ ਨ ਆਵਨਿ ਦੀਜੈ। ਸਭਿਹਿਨਿ ਤੇ ਰੱਖਸਾ ਤਨ ਕੀਜੈ' ॥ ੩ ॥ ਇਮ ਪੰਜਾਬ ਕੁਇਰ ਸਮੁਝਾਈ।ਕੋਸ਼ਠ ਮਹਿੰ ਪ੍ਰਵਿਸ਼ਨੋ ਸਹਿਸਾਈ। ਕਰੇ ਕਿਵਾਰ ਅਮੰਜਤਿ[1] ਠਾਢੇ। ਅੰਤਰ ਸਾਂਕਰ ਦੇ ਕਰਿ ਗਾਢੇ'॥੪॥ਆਸਤਰਨ[2] ਪਰ ਤਤ-ਛਿਨ ਪਰਨੋ। ਨਿਜ ਸ਼ਕਤੀ ਬਲ ਕੌ ਬਹੁ ਕਰਨੋ। ਤਨ ਕੌ ਤਜਾਗਿ ਗਯੋ ਜਹਿ ਜਾਨਾ। ਨਿਜ ਸਿਖ ਕੌ ਲਖਿ ਕਾਜ ਮਹਾਨਾ ॥੫॥ਜਬਿ ਇਕ ਜਾਮ ਬਿਤੀਤਨਿ ਕਰਨੋ। ਬੀਚ ਮਸੰਦਨ ਰੌਰਾ ਪਰਨੋ। 'ਨਹਿੰ ਨਿਕਸੋ ਗੁਰ ਵਹਿਰ ਹਮਾਰੇ। ਜਥਾ ਦੇਤਿ ਨਿਤ ਦਰਸ ਉਦਾਰੇ ॥੬ ॥ ਕਹਾਂ ਭਯੋ ਕੁਛ ਜਾਇ ਨ ਜਾਨਾ'। ਮਿਲਹਿੰ ਪਰਸਪਰ ਕਰਹਿੰ ਬਖਾਨਾ।ਚਿਤਵਤਿ ਘਟਿਕਾ ਚਤੁਰ ਬਿਤਾਈ। ਇਕ ਥਲ ਭੇ ਮਸੰਦ ਸਮੁਦਾਈ ॥ ੭ ॥ ਤਿਨ ਮਹਿੰ ਮੁੱਖਿ ਸੁ ਨਿਕਟਿ ਬੁਲਾਏ। ਕਹਿ ਪੰਜਾਬ ਕੁਵਰ ਸਮੁਝਾਏ। 'ਇਮ ਕਰਿ ਹੁਕਮ ਗਏ ਜਿਤ ਜਾਨੋ। ਨਹਿੰਨ ਬਿਲੋਕਹੁ ਚਿੰਤ ਨ ਠਾਨੋ ॥੮ ॥ਤੂਸ਼ਨ ਰਹਹੁ ਲਖਹੁ ਉਰ ਐਸੇ। ਕਾਰ ਕਰਹੁ ਨਿਜ ਪੂਰਬ ਜੈਸੇ'। ਸੁਨਨੋਂ ਸੁ ਮਾਨਨੋਂ ਸਭਿ ਜਿਮ ਕਹਨੋ। ਤਉ ਸਚਿੰਤ ਤਿਨਹਿ ਮਨ ਰਹਨੋ[3]*॥੯॥ਬਚ ਪੰਜਾਬ ਕੁਵਰ ਜੋ ਭਾਖਾ। ਦ੍ਰਿੜ੍ਹ ਨਿਸ਼ਚਾ ਨਹਿੰ ਤਿਸ ਪਰ ਰਾਖਾ। ਦਿਵਸ ਬਿਤਨੋ ਸੋ ਨਿਸਾ ਬਿਤਾਈ। ਮਿਲੇ ਮਸੰਦ ਪ੍ਰਾਤਿ ਸਮੁਦਾਈ ॥ ੧੦ ॥ ਕਹੈਂ ਸੁ 'ਹਮ ਗੁਰ ਤਨ ਤਜਿ ਗਯੋ।ਸੋ ਅਬਿ ਲੌ ਨਿਕਸਤਿ ਨਹਿੰ ਭਯੋ।ਜੋ ਸਹਾ-ਇਤਾ ਕੌ ਕਿਤ ਜਾਤੇ।ਤੌ ਉਠਿ ਦਰਸ਼ਨ ਦੇਤਿ ਪ੍ਰਭਾਤੇ॥੧੧॥ ਕਹਾਂ ਪੰਜਾਬ ਕੁਵਰ ਲਖਿ ਭੇਵ। ਅਚਰਜ ਚਰਿਤ ਕਰਹਿੰ ਗੁਰਦੇਵ। ਤ੍ਰਿਯ ਕੇ ਤਨ ਮਹਿੰ ਹੈ ਨ ਮਹਾਨੀ[4]। ਇਸ ਕੀ ਕਹੀ ਕਹਾਂ ਸਚ ਜਾਨੀ ॥ ੧੨॥ ਅਪਨਿ ਭੇਵ ਪਰਲੋਕ ਸਿਧਾਰਨ। ਨਿਕਟਿ ਨ ਕਿਸ ਕੇ ਕੀਨਿ ਉਚਾਰਨ। ਧੀਰਜ ਦੇਨ ਹੇਤੁ ਇਸ ਮਨ ਕੌ। ਧਰਹਿ ਸ਼ੋਕ ਨਹਿੰ ਕਰਹਿ ਰੁਦਨ ਕੌ॥੧੩॥ ਯਾਂ ਤੇ ਕਛੁ ਫਰੇਬ ਸੰਗ ਬਾਨੀ। ਕਹੀ ਹੋਇਗੀ, ਨਹਿੰ ਇਸ ਜਾਨੀ। ਕਰਹੁ ਜਤਨ ਜਿਮ ਖੁਲਹਿੰ ਕਿਵਾਰ।ਸਭਿਮਿਲਿ ਕਰੋ ਨਹਿਲੇਤਿਨਿਹਾਰ'॥੧੪॥

---

[1]ਬੰਦ। [2]ਸੰਗਲੀ ਮਾਰਕੇ ਚੰਗੀ ਤਰ੍ਹਾਂ। [3]ਵਿਛੋਣ ਉਪਰ। [4]ਤਿਨ੍ਹਾਂ ਦਾ ਮਨ ਚਿੰਤਾਤੁਰ ਰਿਹਾ। [5]ਇਸਤ੍ਰੀ ਸ਼ਰੀਰ ਵਿੱਚ ਵਿਸ਼ਾਲਤਾ ਨਹੀਂ ਹੁੰਦੀ ਮੁਰਾਦ ਹੈ ਕਿ ਇਸਤ੍ਰੀਆਂ ਮੁਆਮਲਾ ਫਹਿਮ ਨਹੀਂ ਹੁੰਦੀਆਂ। (ਅ) ਇਸਤ੍ਰੀ ਸਰੀਰ ਵਿੱਚ ਬਹੁਤੀ (ਬੁੱਧੀ) ਨਹੀਂ ਹੁੰਦੀ।

*ਪਾ:—ਤਨਹਿ ਮਨ ਰਹਯੋ।

ਗਰਬਤਿ ਧਨੀ ਮਸੰਦ ਬਿਲੰਦ। ਧਰਹਿੰ ਨ ਤ੍ਰਾਸ ਮਹਾਂ ਮਤਿ ਮੰਦ।ਜਥਹਿ ਜਤਨ ਕਛੁ ਲਾਗਹਿੰ ਕਰਨੇ। ਤੋਰ ਕਿਵਾਰਨ ਚਹਤਿ ਉਘਰਿਨੇ[1] ॥੧੫॥ ਸੁਨਿ ਪੰਜਾਬ ਕੁਵਰ ਤਬਿ ਦਾਸੀ। ਭੇਜੀ ਤੂਰਨ ਤਿਨ ਕੇ ਪਾਸੀ। ਕਰੇ ਹਟਾਵਨਿ 'ਤੁਮ ਕਯਾ ਕਰੋ। ਗੁਰੂ ਹੁਕਮ ਕੋ ਤ੍ਰਾਸ ਨ ਧਰੋ ॥੧੬॥ਮੁਝ ਸੋਂ ਕਹਿ ਕਰਿ ਆਪ ਸਿਧਾਰੋ।ਬਰਜੇ ਕਸੋਂ ਨਹਿੰ ਰਹਿਤਿ ਹਮਾਰੇ। ਪੁਨ ਆਵੈਂ ਨਿਜ ਦੇਹਿ ਸੰਭਾਰਹਿੰ । ਬੈਠਿ ਸਭਾ ਮਹਿੰ ਦਰਸ ਦਿਖਾਰਹਿੰ'॥੧੭॥ ਸੁਨਿ ਮਸੰਦ ਪੁਨ ਗਮਨੇ ਪਾਸ । 'ਗੁਰ ਬਚ ਮਹਿੰ ਕਿਮ ਧਾਰਤਿ ਆਸ। ਰੁਦਨ ਸ਼ੋਕ ਨਹਿੰ ਉਪਜੈ ਤੋਹੀ।ਹਿਤ ਧੀਰਜ ਕੇ ਭਾਖਜੋ ਹੋਹੀ ॥੧੮॥ ਕਸੋਂ ਗਤਿ ਕਰਨਿ ਦੇਤਿ ਨਹਿੰ ਆਛੇ । ਅਜਹੁ ਜੀਵਬੋ ਪਤਿ ਕੋ ਬਾਂਛੇ । ਆਠ ਪਹਿਰ ਬੀਤੇ ਤਨ ਤਯਾਗੇ। ਅਬਿ ਦੁਰਗੰਧਤਿ ਹੋਵਨਿ ਲਾਗੇ॥੧੯॥ਕਸੋਂ ਸਸਕਾਰ ਨ ਦੇਤਿ ਸਰੀਰ। ਕਹਾਂ ਕਹੈ ਪਰ ਬਾਂਧਤਿ ਧੀਰ[2] । ਜਿਮ ਭਾਖੀ ਸੋ ਭੇਵ ਨ ਜਾਨਹਿੰ। ਨਾਹਕ ਬੈਠੀ ਹਠ ਕੋ ਠਾਨਹਿੰ'॥੨੦॥ਸੁਨਿ ਪੰਜਾਬ ਕੁਵਰ ਪੁਨ ਕਹੀ।'ਤਨ ਤਜਿਬੇ ਗਤਿ ਕੁਛ ਨਹਿੰ ਲਹੀ।ਜੁਤਿ ਉਤਸਾਹ ਧੀਰਕੇਸਾਥ। ਆਛੀ ਰੀਤਿ ਕਹਯੋ ਬਚ ਨਾਥ ॥ ੨੧ ॥ –ਨਹਿੰ ਕਿਵਾਰ ਕਿਮ ਖੋਲਨਿ ਕਰੀਅਹਿ–। ਗੁਰ ਦਿਸ਼ ਤੇ ਡਰ ਉਰ ਮਹਿੰ ਧਰੀਅਹਿ। ਨਾਂਹਿ ਤ ਸ੍ਰਾਪ ਦੇਹਿੰਗੇ ਭਾਰੇ।ਲਖਹਿੰ ਅਵੱਗਯਾ ਜਰਹਿੰ[3] ਉਖਾਰੇ'॥੨੨॥ਨੀਠ ਨੀਠ ਇਮ ਬਰਜਿ ਹਟਾਏ।ਚਾਹਤਿ ਚਿਤ ਅਬਿ ਦੇਹਿੰ ਜਰਾਏ।ਰੌਰਾ ਕਰਤਿ ਰਹੇ ਦਿਨ ਸਾਰੇ । ਪਰੀ ਜਾਮਨੀ ਤਿਮਰ ਪਸਾਰੇ ॥੨੩ ॥ ਮਿਲਿ ਮਸੰਦ ਤਬਿ ਮਤਾ ਪਕਾਏ । 'ਅਬਿ ਨਹਿੰ ਮਿਟਹੁ ਜਿ ਕਿਮਹੁ ਹਟਾਏ । ਹੋਤਿ ਪ੍ਰਾਤਿ ਕੇ ਦਿਹੁ ਸਸਕਾਰ।ਕੀਜਹਿ ਜਥਾ ਜੋਗ ਸਭਿ ਕਾਰ'॥੨੪॥ਕਰਿ ਮਸਲਤ ਇਮਨਿਸ ਮਹਿੰ ਸੋਏ । ਉਠੇ ਪ੍ਰਾਤਿ ਅਰਣੋਦੈ ਹੋਏ। ਤਤਛਿਨ ਤੋਰਿ ਕਿਵਾਰ ਉਘਾਰੇ। ਸਿਹਜਾ ਊਪਰ ਪਰੇ ਨਿਹਾਰੇ॥੨੫॥ ਕਹਿ ਪੰਜਾਬ ਕੁਵਰ ਬਹੁ ਰਹੀ।ਗਰਬਤਿ ਮੂਢਨ ਮਾਨੀ ਨਹੀਂ । ਮਿਲਿ ਸਭਿਹਿਨਿ ਤਨ ਲੀਨਿ ਉਚਾਈ । ਸਸਕਾਰਨਿ ਤਯਾਰੀ ਕਰਿਵਾਈ॥੨੬॥ਆਦਿ ਪੰਜਾਬ ਕੁਇਰ ਰੁਦਨਾਵੈ । ਦੇਖਿ ਦੇਖਿ ਬਡ ਸ਼ੋਕ ਬਧਾਵੈ । ਦਿਨਕਰ ਚਢਜੋ ਬਿਮਾਨ ਬਨਾਯੋ। ਅਧਿਕ ਦਰਬ ਤਿਹ ਊਪਰ ਲਾਯੋ॥੨੭॥ਦਾਸ ਮਸੰਦ ਸਿੱਖ ਸਮੁਦਾਏ।ਸੁਨਿ

---

[1]ਖੋਲ੍ਹਣੇ । [2]ਸ਼੍ਰੀ ਰਾਮਰਾਇ ਜੀ ਦੇ ਕਹੇ ਪਰ ਕਿਉਂ ਧੀਰਜ ਬੰਨ੍ਹ ਰਹੀ ਹੈਂ । [3]ਜੜ੍ਹਾਂ ।

ਸੁਨਿ ਜਿਤ ਕਿਤ ਤੇ ਸਭਿ ਆਏ। ਢੂਲਨ ਮਾਲਾ ਚੰਦਨ ਆਨਨੋਂ।ਸ਼ਬਦ ਕੀਰਤਨ ਮਿਲਤਿ ਬਖਾਨਨੋਂ ॥੨੮ ॥ ਕੇਤਿਕ ਰੋਦਤਿ ਸ਼ੋਕ ਵਧਾਵਹਿਂ। ਗਨ ਧਨਵਾਨ ਮਸੰਦ ਅਲਾਵਹਿਂ। 'ਪਿਖਹੁ ਪੰਜਾਬ ਕੁਇਰ ਕਯਾ ਕੀਨਿ। ਗੁਰ ਕੋ ਭੇਦ ਸਕੀ ਨਹਿਂ ਚੀਨ ॥੨੯ ॥ ਖੋਜ਼ਸ ਜਾਮ ਰਹਯੋ ਤਨ ਖਾਲੀ। ਸਸਕਾਰਨਿ ਕੀ ਕੀਨਿ ਨ ਚਾਲੀ। ਅਬਿ ਭੀ ਤਿਸਕੋ ਕਹਯੋ ਮਿਟਾਯੋ। ਅੰਤਰ ਹੋਰਿ ਵਹਿਰ ਨਿਕਸਾਯੋ॥੩੦॥ਬਿਨਾ ਸ੍ਵਾਸਤੇ ਪਰਯੋ ਸਰੀਰ।ਹਮ ਨੇ ਜਾਨ ਲੀਨਿ ਬਿਨ ਤੀਰ[1]।ਕਹਹਿਂ ਪਰਸਪਰ ਤਮਾਰੀ ਠਾਨਹਿਂ। ਚੰਦਨ ਕਾਸ਼ਟ ਸੰਚਹਿਂ, ਆਨਹਿਂ ॥ ੩੧ ॥ ਪੁਨ ਮਸੰਦ ਮਿਲਿਕੈ ਸਮੁਦਾਏ।ਹਿਤ ਸ਼ਨਾਨ ਕੇ ਜਲ ਸੁਚ ਲਯਾਏ। ਹੁਤੇ ਮੁੱਖਿ ਤਨ ਤਿਨਹੁਂ ਉਠਾਯੋ।ਜੀਵਤਿ ਮਨਹੁਂ ਸਭਿਨਿ ਦਰਸਾਯੋ ॥੩੨॥ ਪੁਨ ਪੰਜਾਬ ਕੁਇਰ ਬਚ ਭਾਖਾ। 'ਬੁਰਾ ਕੀਯੋ ਤੁਮ ਤਨ ਨਹਿਂ ਰਾਖਾ। ਦੁਤਿ ਜੀਵਤਿ ਸਮ ਦੇਖੀ ਪਰੈ।ਇਮ ਨਹਿਂ ਰਹੈ ਜਿ ਪ੍ਰਾਨੀ ਮਰੈ'॥੩੩॥ਚਿਤ ਮਹਿਂ ਲਗੀ ਅਰਾਧਨਿ ਪਤਿਕੋ ।—ਕਹਾਂ ਕੀਨਿ ਤੁਮ ਪਾਛਲ ਗਤਿਕੋ।ਅਬਿ ਭੀ ਪਹੁੰਚਹੁ ਦੇਹਸੰਭਾਰੋ।ਖੋਟ ਮਸੰਦਨ ਕੋ ਨਿਰਧਾਰੋ ॥੩੪ ॥ ਮੋਰੋ ਕਹਯੋ ਨ ਮੂਰਖ ਮਾਨਹਿਂ। ਨਹਿਂ ਪ੍ਰਤਾਪ ਕੁਛ ਰਾਵਰਿ ਜਾਨਹਿਂ—।ਲੋਚਨ ਮੂੰਦਿ ਧਯਾਨ ਜਬਿ ਠਾਨਾ।ਲਰੀ ਕਰਾਵਨ ਤਨ ਇਸ਼ਨਾਨਾ॥੩੫॥ਜਲ ਘਟ ਕੋ ਜਲ ਊਪਰ ਡਾਰਾ।ਅਰੁਸਾਧੀ[2]ਕਰਿ ਧਯਾਨ ਹਕਾਰਾ। ਜਹਿਂ ਚਿਰ ਹੁਤੇ ਸਰਬਗਤਿ ਜਾਨੀ। ਕੀਨਿ ਆਗਵਨ ਤੂਰਨ ਠਾਨੀ॥੩੬॥ਗਗਨਪੰਥ[3]ਮਹਿਂ ਤਤਛਿਨਆਏ।ਦੇਖੇ—ਮਿਲੇਲੋਕ ਸਮੁਦਾਏ। ਤਨ ਨਿਕਾਸ ਕਰਿਵਾਇ ਸ਼ਨਾਨਾ। ਸਸਕਾਰਨ ਹਿਤ ਸਭਿ ਕੁਛੁ ਠਾਨਾ ॥ ੩੭ ॥ ਮਹਾਂ ਬਿਘਨ ਕੀਨਸਿ ਮਤਿਮੰਦਨਿ। ਨਿਜ ਬਲ ਤੇ ਮਮ ਪ੍ਰਾਨ ਨਿਕੰਦਨ।ਅਬਿ ਜੀਵਨ ਕੀ ਬਾਤ ਨ ਆਛੇ। ਦੇਖਯੋ ਤਨ ਸਭਿਹਿਨਿ ਮੁਹ ਪਾਛੇ—॥ ੩੮ ॥ ਪੁਨ ਪੰਜਾਬਕੁਵਰ ਦਿਸ਼ਿ ਹੇਰਾ। ਚਿਰੀ ਧਯਾਨ ਉਰ ਸ਼ੋਕ ਬਡੇਰਾ।ਮਹਾਂ ਕ੍ਰੋਧ ਤੇ ਸ਼ਬਦ ਸੁਨਾਯੋ।'ਮਿਲਿ ਮੂਢਨਿ ਬਡ ਬਿਘਨ ਉਠਾਯੋ ॥੩੯॥ਪਰਿਹੋ ਘੋਰ ਆਪਦਾ ਮਾਂਹੀ।ਵਧਹਿ ਬਿਖਾਦ ਮਿਟਹਿ ਕਿਮ ਨਾਂਹੀ : ਮਹਾਂ ਪਾਤਕੀ ਤੁਮ ਅਬਿ ਹੋਏ। ਗੁਰ ਕੇ ਪ੍ਰਾਨ ਘਾਤਿ ਕਰਿ ਜੋਏ ॥ ੪੦ ॥ ਮ੍ਰੋਂਤੁਮਸੰਦਨ ਕੀ ਨਿਯਰਾਈ।ਜਿਸ ਤੇ ਕੀਨ ਕੁਕਰਮਬਨਾਈ'।ਬੋਲਤਿ ਸੁਨਨੋ ਸ਼ਬਦ ਤਹਿਂ ਮਾਨਵ। ਤਊ ਨ ਤ੍ਰਾਸ ਰਿਦੈ ਕੁਛ ਠਾਨਵ ॥ ੪੧ ॥

[1]ਕੋਲ ਹੋਏ ਤੋਂ ਬਿਨਾਂ। [2]ਇਸਤ੍ਰੀ ਨੇ। [3]ਆਕਾਸ਼ ਮਾਰਗ।

ਪੁਨ ਪੰਜਾਬ ਕੁਵਰ ਸੋਂ ਭਾਖਾ। 'ਮਮ ਪਲਟੇ ਕੀ ਰਖਿ ਅਭਿਲਾਖਾ। ਤੁਮ ਦੇਖਤਿ ਇਹ ਅਪਦਾ ਪਾਵੈਂ।ਫਲ ਕੋ ਭੋਗੈਂ ਪ੍ਰਾਨ ਗਵਾਵੈਂ॥੪੨॥ ਅਬਿ ਤੌ ਬੀਤ ਗਈ ਸਭਿ ਬਾਤੀ। ਗੁਰਮਤਿ ਚਿਤ ਧਰਿ ਠਾਨਹੁ ਸ਼ਾਂਤੀ। ਉੱਦਮ ਕਰਿ, ਪਲਟੇ ਕੋ ਪੈਹੈਂ। ਨਾਂਹਿਤ ਇਹ ਤੁਝ ਬਹੁ ਦੁਖ ਦੈਹੈਂ॥ ੪੩ ॥ ਤੇਜ ਪ੍ਰਤਾਪ ਸਮੇਤ ਉਦਾਰਾ। ਤੋਹਿ ਸਮੀਪ ਬਸਹਿ ਗੁਰ ਭਾਰਾ। ਤਿਨ ਸੋਂ ਕਹਿ ਆਪਨ ਬਿਰਤੰਤਾ। ਸਭਿ ਮਸੰਦ ਕੌ ਕੀਜਹਿ ਅੰਤਾ'॥੪੪॥ ਇਮ ਪੰਜਾਬ ਕੁਇਰ ਸਮੁਝਾਈ। ਬਹੁਰ ਨ ਗਿਰਾ ਗਗਨ ਤੇ ਆਈ। ਸੁਰ ਪੁਰਿ ਪਹੁੰਚੇ ਕੀਨਸਿ ਬਾਸਾ। ਇਸ ਪ੍ਰਕਾਰ ਭਾ ਅਜਬ ਤਮਾਸ਼ਾ॥੪੫॥ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਸ਼੍ਰੀ ਰਾਮਰਾਇ' ਪ੍ਰਸੰਗ ਬਰਨਨੰ ਨਾਮ ਖਸ਼ਟਮੋ ਅੰਸੂ ॥ ੬ ॥

੭. [ਪੰਜਾਬ ਕੌਰ ਦੀ ਸਤਿਗੁਰਾਂ ਨੂੰ ਚਿੱਠੀ]।

ਦੋਹਰਾ॥ਸੰਸਕਾਰ* ਸਮਿੱਗ੍ਰੀ ਸਹਿਤ ਤਨ ਲੀਯੋ ਵਹਿਰ ਨਿਕਾਸ।ਜਲ ਤੇ ਦਯੋ ਸ਼ਨਾਨ ਕਰਿ ਪਿਖਿ ਗੁਰ ਪੁੱਤ੍ਰ ਉਦਾਸ॥੧॥ਚੌਪਈ॥ ਤਨ ਮਹਿੰ ਨਹਿੰ ਪ੍ਰਵੇਸ਼ ਪੁਨ ਕੀਨੋ। ਹੁਇ ਨਿਰਾਸ ਸੁਰਿ ਪੁਰਿ ਮਗ ਲੀਨੋ। ਕ੍ਰਾਂਤ ਗੁਰੂ ਕੋ ਸ੍ਰਾਪ ਚਿਤਾਰਾ। ਨਹਿੰ ਜੀਵਨ ਮਹਿੰ ਨਿਜ ਮਨ ਧਾਰਾ॥੨॥ਗਗਨ ਗਿਰਾ[1] ਕਿਨ ਕਿਨ ਸੁਨਿ ਲੀਨੀ। ਗਰਬਤਿ ਮਹਿਦ ਮਸੰਦ ਨ ਚੀਨੀ[2]। ਇਕ ਪੰਜਾਬ ਕੁਇਰ ਉਰ ਧਾਰੀ।ਦੁਖਤਿ ਬਾਪੁਰੀ[3]ਭਈ ਲਚਾਰੀ॥੩॥ਨਹਿੰ ਕੁਛ ਜਤਨ ਬਨਯੋ ਤਿਸ ਪਾਸਾ।ਰੋਦਤਿ ਅਧਿਕ ਲੇਤਿ ਬਡ ਸ੍ਵਾਸਾ।ਜੁਗਸੌਤਨ[4] ਜੁਤਿ ਬਿਲਪਹਿੰ ਦਾਸੀ। ਸਭਿ ਕੋ ਆਨਿ ਪਰਯੋ ਦੁਖ ਰਾਸੀ ॥ ੪ ॥ ਬ੍ਰਿੰਦ ਮਸੰਦਨ ਕਰਿ ਸਭਿ ਤਯਾਰੀ। ਦੇਹਿ ਚਿਖਾ ਪਰਿ ਧਰਿ ਕਰਿ ਜਾਰੀ।ਮੱਜਨ ਕਰਿ ਬੈਠੇ ਸਮੁਦਾਏ।ਪੁਨ ਉਠਿ ਉਠਿ ਨਿਜ ਸਦਨ ਸਿਧਾਏ॥ ੫ ॥ ਦਰਬ ਆਦਿ ਵਸਤੁਨਿ ਸੰਭਾਰੇ।ਲਗੇ ਦੁਰਾਵਨਿ ਜਿਸ ਅਨੁਸਾਰੇ।ਸੁਰ ਪੁਰਿ ਰਾਮ-ਰਾਇ ਚਲਿ ਗਏ। ਅਪਰਨ ਤੇ ਨਹਿੰ ਤ੍ਰਾਸਤਿ ਭਏ॥੬॥ ਜਹਿੰ ਜਹਿੰ ਛੋਰੇ ਹੁਤੇ ਮਸੰਦ। ਸਿਖ ਸੰਗਤਿ ਤੇ ਲੇ ਧਨ ਬ੍ਰਿੰਦ। ਹੁਤੇ ਪ੍ਰਥਮ ਹੀ ਤ੍ਰਾਸ ਨ ਮਾਨਤਿ।–ਹਮਰੋ ਕਰਯੋ ਗੁਰੂ–ਯਹ ਜਾਨਤਿ†॥੭॥ ਗਰਬਤਿ ਰਿਦੇ ਸੁਨੀ ਪੁਨ ਐਸੇ[5]।ਅਬਿ ਹਮ ਕੋ ਡਰ ਰਹਯੋ ਨ ਕੈਸੇ†।ਜਹਿੰ ਕਹਿੰ ਤੇ ਗਨ ਦਰਬ

[1]ਆਕਾਸ਼ ਬਾਣੀ। [2]ਬਹੁਤੇ ਹੰਕਾਰੀ ਮਸੰਦਾਂ ਨੇ ਨਾ ਪਛਾਣੀ।[3]ਵਿਚਾਰੀ। [4]ਦੋ ਸੌਂਕਣਾਂ। [5]ਫਿਰ ਇਸ ਤਰ੍ਹਾਂ ਸੁਣਕੇ (ਕਿ ਸ਼੍ਰੀ ਰਾਮਰਾਇ ਜੀ ਗੁਜ਼ਰ ਗਏ ਹਨ ਰਿਦੇ ਵਿੱਚ (ਮਸੰਦ) ਹੰਕਾਰ ਕਰਨ ਲੱਗੇ। *ਇਸ ਪਦ ਵਿਚ ਦੋ ਮਾਤ੍ਰਾਂ ਵਧ ਹਨ। †ਇਸ ਤੋਂ ਸਪਸ਼ਟ ਹੈ ਕਿ ਮਸੰਦਾਂ ਨੇ ਜਾਣਕੇ ਰਾਮਰਾਇ ਜੀਨੂੰ ਸਾੜਿਆ ਸੀ ਕਿਅਸੀਂ ਮਾਲਕ ਬਣ ਜਾਈਏ ਥਾਓਂ ਥਾਈਂ।

ਸੰਭਾਰ।ਮਿਲਿ ਆਪਸਮਹਿੰ ਚੌਰਸੋ[1] ਸਾਰ॥੮॥ਕਹੇਪੰਜਾਬ ਕੁਵਰਥਹੁਤੇਰੇ। ਹਟਹਿੰ ਨ ਮਾਨਹਿੰ ਦੁਸ਼ਟ ਬਡੇਰੇ। ਕੁਛ ਬਸ ਚਲੇ ਨ, ਭਈ ਲਚਾਰੀ। ਨਹਿੰ ਮਾਨਹਿੰ ਬਿਨ ਦੰਡ ਕੁਚਾਰੀ ॥ ੯ ॥ ਗੁਰ ਕੇ ਤਰਫ ਲਿਖੀ ਤਬਿ ਅਰਜ਼ੀ। 'ਘਰ ਰਾਵਰਿ ਕੋ, ਹਮ ਇਹ ਅਰਜ਼ੀ[2]। ਹੁਤੇ ਭਤੀਜਾ, ਆਪ ਬਡੇਰੇ[3]। ਤੁਮ ਮਾਲਿਕ ਸਾਂਭਹੁ ਇਸ ਬੇਰੇ॥੧੦॥ ਦੁਸ਼ਟ ਮਸੰਦਨ ਕੀਨਿ ਬਿਗਾਰਾ। ਤਨਕ ਨ ਤ੍ਰਾਸ ਕਿਸਹੁੰ ਤੇ ਧਾਰਾ। ਅਬਿ ਨਚਿੰਤ ਧਰਿ ਗਰਬ ਬਿਸਾਲੇ।ਜਿਤ ਕਿਤ ਦਰਬ ਦੁਰਾਇ ਸੰਭਾਲੇਂ॥੧੧॥ਮੁਝ ਕੋ ਭਨੈਂ–ਤ੍ਰਿਯਾ ਤਨ ਤੇਰੋ। ਲਖਹਿੰ ਕਹਾਂ ਅਸ ਭਾਵ* ਬਡੇਰੋ[4]–। ਕ੍ਰਿਪਾ ਧਾਰਿ ਆਵਹੁ ਜੋ ਆਪ। ਦਿਹੁ ਫਲ ਇਨਹੁੰ ਕਿਯੋ ਜਿਮ ਪਾਪ॥੧੨॥ਦੰਡ ਉਚਿਤ ਜੋ ਦੰਡ ਨ ਪਾਯੋ। ਉਲਟੇ ਮਿਲਿ ਸਭਿ ਗਰਬ ਬਢਾਯੋ। ਮਨ ਭਾਵਤਿ ਕ੍ਰਿਤ ਕੋ ਸਭਿ ਕਰੈਂ।ਵਸਤੁ ਦੁਰਾਵੈਂ ਲੈ ਲੈ ਧਰੈਂ॥੧੩॥ਅਬਿ ਤੁਮ ਬਿਨ ਨਹਿੰ ਕੋਇ ਹਮਾਰਾ। ਦੁਖ ਸਮੁੰਦ੍ਰ ਤੇ ਕਰਹੁ ਉਧਾਰਾ[5]। ਹੁਤੋ ਜੁ ਬਹਿਲੋ ਕੋ ਗੁਰ-ਦਾਸ। ਮਿਲਿ ਪੰਜਾਬ ਕੁਵਰ ਕੇ ਪਾਸ ॥੧੪॥ ਸਕਲ ਮਸੰਦਨ ਤੇ ਛਪਿ ਕਰਿਕੈ। ਇਹ ਪੱਤ੍ਰੀ ਸਭਿ ਲਿਖੀ ਬਿਚਰਿਕੈ। ਸਭਿਹਿਨਿ ਤੇ ਦੁਰਾਇ ਪਹੁੰਚਾਈ। ਕਲਜ਼ੀਧਰ ਸਮੀਪ ਤਬਿ ਆਈ॥੧੫ ॥ ਨੰਦ ਚੰਦ ਲੈ ਕਰਿ ਢਿਗ ਗਯੋ। ਸਰਬ ਪ੍ਰਸੰਗ ਸੁਨਾਵਤਿ ਭਯੋ। ਤਿਸ ਨਰ ਕੌ ਭੀ ਨਿਕਟ ਹਕਾਰਾ। ਬੂਝਨੋ,ਤਾਂਹਿ ਬ੍ਰਿਤੰਤ ਉਚਾਰਾ॥੧੬॥ 'ਬਰਜ ਰਹੀ ਸਭਿ ਕੌ ਬਹੁ ਬਾਰੀ।ਨਹਿੰ ਮਾਨੀ ਕਾਯਾਂ ਮਿਲਿ ਜਾਰੀ। ਭੈ ਨਿਰਭੈ[6] ਮਨ ਭਾਵਤਿ ਕਰੈਂ। ਦਰਬ ਚੁਰਾਵਹਿੰ ਨਿਜ ਨਿਜ ਧਰੈਂ[7]॥੧੭॥ ਇਕ ਗੁਰਦਾਸ ਕੁਛਕ ਅਨੁ-ਸਾਰੀ। ਅਪਰ ਸੁ ਬਿਗਰੇ ਹੁਇ ਹੈਂਕਾਰੀ। ਅਬਿ ਸਹਾਇਤਾ ਚਹੈਂ ਤੁਮਾਰੀ। ਅਹੋ ਅਲੰਬ ਏਕ ਨਿਰਧਾਰੀ' ॥੧੮ ॥ ਸ਼੍ਰੀ ਕਲਜ਼ੀਧਰ ਸੁਨਤਿ ਬਿਚਾਰੇ। –ਬ੍ਰਿੰਦ ਮਸੰਦ ਬਿਲੰਦ ਬਿਗਾਰੇ। ਡਰਤਿ ਨ ਰਾਮਰਾਇ ਤੇ ਜੋਈ। ਕਯੋਂ ਨ ਬੁਰਾ ਠਾਨਹਿੰ ਅਬਿ ਤੋਈ॥ ੧੯ ॥ ਸ਼੍ਰੀ ਗੁਰ ਨਾਨਕ ਕੇ ਘਰ ਸਾਰੇ। ਧਨੀ ਮਸੰਦ ਅਧਿਕ ਹੈਕਾਰੇ।ਅਦਬ ਨ ਕਰਹਿੰ ਨ ਸ਼ਰਧਾ ਧਾਰਹਿੰ।ਅਪਰ ਨਰਨਿ ਸਮ ਗੁਰੂ ਬਿਚਾਰਹਿੰ ॥ ੨੦ ॥ ਗਨ ਸਿੱਖਨ ਕੇ ਮਹਿਦ ਸੰਤਾਪੀ।

[1]ਚੁਰਾਯਾ। [2]ਬੇਨਤੀ ਹੈ। [3]ਰਾਮਰਾਇ ਜੀ ਆਪ ਦੇ ਭਤੀਜੇ ਸਨ ਆਪ ਵਡੇ (ਥਾਂ) ਹੋ। [4]ਤੇਰਾ ਇਸਤ੍ਰੀ ਸਰੀਰਹੈ ਐਸੇ ਮਹਾਨ ਭਾਵ ਨੂੰ ਤੂੰ ਕੀ ਸਮਝ ਸਕਦੀ ਹੈਂ ਅਰਥਾਤ ਸੰਗਤਾਂ ਦੇ ਸੰਭਾਲਣ ਆਦਿ ਨੂੰ। [5]ਭੈ ਤੋਂ ਨਿਡਰ ਹੋਏ। [6]ਆਪੋ ਆਪਣੇ (ਘਰੀਂ) ਰੱਖਦੇ ਹਨ। *ਪਾ:–ਭੇਵ।

ਧਨ ਲੈ ਬਨਹਿੰ ਸੁਰਾਪੀ[1] ਪਾਪੀ। ਬੇਸਨਾ ਭੋਗਨਿ ਆਦਿ ਬਿਕਾਰਾ। ਸਭਿ ਮਹਿੰ ਫਸਹਿੰ ਪੁਨਹਿੰ ਹੈਕਾਰਾ ॥੨੧॥ ਜਬਿ ਕਬਿ ਸਿੱਖੀ ਰੀਤਿ ਬਿਗਾਰੈਂ। ਕਰਹਿੰ ਅਨਾਦਰ ਸਿੱਖਨ ਤਾਰੈਂ[2]। ਇਨ ਕੋ ਮੂਲ ਉਖਾਰਿ ਨ ਹੋਇ[3]। ਸੁਖ ਪ੍ਰਾਪਤਿ ਸਤਿਸੰਗ ਨ ਸੋਇ[4]–॥੨੨॥ ਇੱਤਮਾਦਿਕ ਗੁਰ ਰਿਦੈ ਬਿਚਾਰੀ। ਪੱਤ੍ਰੀ ਲਿਖਿਬੋ ਹੋਤੁ ਉਚਾਰੀ। 'ਜਹਿੰ ਕਹਿੰ ਤੁਮਰੇ ਅਹੈਂ ਮਸੰਦ। ਕਰਹੁ ਹਕਾਰਨਿ ਨਿਜ ਢਿਗ ਬ੍ਰਿੰਦ ॥ ੨੩ ॥ ਲਿਖਹੁ ਸਭਿਨਿ ਪ੍ਰਤਿ ਤੁਮ ਚਲਿ ਆਵਹੁ। ਸਿਰੇ ਪਾਉ ਗੁਰ ਘਰ ਤੇ ਪਾਵਹੁ। ਪੁਨ ਗਮਨਹੁ ਨਿਜ ਨਿਜ ਅਸਥਾਨ। ਭੇਤ ਨ ਦੇਹੁ, ਨ ਲੇਹਿੰ ਪਛਾਨ॥੨੪॥ ਜਥਹਿ ਆਨਿ ਮਿਲਿਹੈਂ ਸਮੁਦਾਇ। ਹਮ ਸਮੀਪ ਦਿਹੁ ਸੁਧ ਪਹੁੰਚਾਇ। ਤਤਛਿਨ ਚਢਿ ਕੈ ਆਇ ਸੁਧਾਰੈਂ। ਜਿਮ ਕਹਿਬੋ ਹੁਇ ਤਥਾ ਬਿਚਾਰੈਂ[5] ॥੨੫॥ ਇੱਤਮਾਦਿਕ ਲਿਖਿ ਧੀਰਜ ਹੋਤੁ। ਪਠੀ ਪੱਤ੍ਰਿਕਾ ਛਿੱਪ੍ਰ ਸਮੇਤਾਲੇ ਪਹੁੰਚਸੋ ਗੁਰਦਾਸਹਿ ਪਾਸ। ਪਠਿ ਕਰਿ ਬਹੁ ਛਪਾਇ ਕਰਿ ਤਾਸ[6] ॥ ੨੬ ॥ ਜਾਇ ਪੰਜਾਬ ਕੁਇਰ ਸਮੁਝਾਈ। 'ਆਇ ਕਰਹਿੰ ਗੁਰ ਸਕਲ ਉਪਾਈ'। ਨਿਕਟ ਮਸੰਦ ਜਿਤੋ ਕੁਰਿਆਰ। ਗੁਰ ਸੁਤ ਤ੍ਰਿਧ ਨੋ[7] ਲਿਏ ਹਕਾਰ ॥ ੨੭ ॥ ਜੁਤਿ ਗੁਰਦਾਸ ਸਭਿਨਿ ਸੋਂ ਭਾਖਾ। 'ਚਹੀਅਹਿ ਰੀਤਿ ਕਰੀ ਇਮ ਕਾਂਖਾ'[8]। ਜਿਤਿਕ ਮਸੰਦ ਗੁਰੂ ਘਰ ਕੇਰੇ। ਪਹੁੰਚਹਿੰ ਸਕਲ ਇਹਾਂ ਇਸ ਬੇਰੇ ॥੨੮॥ ਨਏ ਨਏ ਦੇ ਕਰਿ ਸਿਰੁਪਾਇ। ਪੁਨ ਤਿਸ ਦੇਸ਼ਨਿ ਦੇਹਿੰ ਪਠਾਇ। ਪ੍ਰਥਮ ਰੀਤਿ ਇਮ ਹੀ ਚਲਿ ਆਈ। ਤੁਮ ਸਯਾਨੇ ਸਮਝਹੁ ਸਮੁਦਾਈ ॥੨੯॥ ਲਿਖਹੁ ਮਾਸ ਕੀ ਤਿਥ ਇਕ ਸਾਰੈ[9]। ਮਿਲਹਿੰ ਆਨ ਤਿਸ ਦਿਵਸ ਹਕਾਰੈ'। ਸੁਨਿ ਮਸਲਤ ਸਭਿਹਿਨਿ ਮਨ ਮਾਨੀ। ਰੀਤਿ ਆਦਿ ਗੁਰ ਕੀ ਘਰ ਜਾਨੀ ॥ ੩੦॥ ਲਿਖੇ ਹੁਕਮਨਾਮੇ ਤਬਿ ਸਾਰੇ। 'ਪਹੁੰਚਹੁ ਇਸ ਥਲ ਬਿਲਮ ਬਿਸਾਰੇ। ਗੁਰੁ ਘਰ ਤੇ ਬਛਤਾ ਅਬਿ ਪਾਵੋ। ਪੁਨ ਸਿੱਖਨ ਤੇ ਧਨ ਉਗਰਾਵੋ ॥੩੧॥ ਜਹਿੰ ਕਹਿੰ ਲਿਖਿ ਕਰਿ ਤੁਰਤ ਪਠਾਏ। ਪਠਿ ਪਠਿ ਹੁਕਮ ਸਕਲ ਚਲਿ ਆਏ। ਹਰਖ ਉਪਾਇ ਅਧਿਕ ਮਨ ਮਾਂਹੀ। 'ਹਮ ਬਿਨ ਗੁਰੂ ਥਨੈ ਕਿਮ

---

[1]ਸ਼ਰਾਬ ਪੀਣ ਵਾਲੇ। [2]ਤਾੜਨਾ ਕਰਦੇ ਹਨ। [3](ਜੋ) ਨਾ ਪੁੱਟਿਆ ਗਿਆ। [4]ਸੁਖ ਨੂੰ ਪ੍ਰਾਪਤ ਕਰਨ ਵਾਲਾ ਸਤਿਸੰਗ ਨਹੀਂ ਦਿੱਸ ਸਕੇਗਾ। [5]ਤਿਸ ਨੂੰ। [6]ਭਾਵ ਸ਼੍ਰੀ ਰਾਮਰਾਇ ਜੀ ਦੀ ਇਸਤ੍ਰੀ ਨੇ। [7]ਮੇਰੀ ਇੱਛਾ ਹੈ ਇਸ ਤਰ੍ਹਾਂ ਰੀਤ ਕਰਨੀ ਚਾਹੀਦੀ ਹੈ। [8]ਸਾਰਿਆਂ ਨੂੰ ਮਹੀਨੇ ਦੀ ਇੱਕੋ ਹੀ ਤਿੱਥ ਲਿਖੋ।

ਨਾਂਹੀ ॥ ੩੨ ॥ ਯਾਂਤੇ ਖਾਤਰ ਕਰਹਿਂ ਹਮਾਰੀ। ਕਸੋਂ ਨ ਲੇਹੁ ਸਿਰੁਪਾਉ ਉਦਾਰੀ'।ਦੇਸ਼ ਬਿਦੇਸ਼ਨਿ ਤੇ ਸਮੁਦਾਏ। ਗਨ ਮਸੰਦ ਲਘੁ ਦੀਰਘ ਆਏ ॥ ੩੩॥ ਭਈ ਆਨਿ ਕਰਿ ਭੀਰ ਘਨੇਰੀ। ਮਿਲਹਿਂ ਪਰਸਪਰ ਪ੍ਰੀਤਿ ਬਡੇਰੀ। ਬਹੁ ਉਤਸਾਹ ਕਰਤਿ ਮਿਲਿ ਮਿਲਿ ਕੈ। ਪਹੁੰਚੇ ਜਬਹਿ ਸਕਲ ਚਲਿ ਚਲਿ ਕੈ ॥ ੩੪ ॥ ਪੁਨ ਪੰਜਾਬ ਕੁਇਰ ਲਿਖਿ ਪਾਤੀ। ਛਪਿ ਕਰਿ ਸਭਿ ਤੇ ਜੋਤਿਕ ਥਾਤੀ।'ਮਿਲੇ ਆਨ ਕਰਿ ਦੁਸ਼ਟ ਮਸੰਦ।ਧਨ ਪ੍ਰਾਪਤਿਤੇ ਅਨੰਦ ਬਿਲੰਦ ॥ ੩੫ ॥ ਬਿਨਾ ਬਿਲੰਬ ਆਪ ਚਲਿ ਆਵਹੁ। ਬੁਧਿ ਬਲ ਤੇ ਸਭਿ ਜਤਨ ਬਨਾਵਹੁ। ਏਕ ਆਸਰਾ ਰਾਵਰ ਕੇਰਾ। ਨਹਿਂ ਇਸ ਸਮੇਂ ਅਪਰ ਕੋ ਮੇਰਾ' ॥ ੩੬ ॥ ਇੱਤਯਾਦਿਕ ਲਿਖਿ ਬਿਨੈ ਪਠਾਈ। ਗਯੋ ਦੂਤ ਲੈ ਕਰਿ ਸਹਿਸਾਈ। ਆਨਿ ਪਾਂਵਟੇ ਪਹੁੰਚਯੋ ਸੋਇ। ਸਿੰਘ ਪੌਰ ਪਰ ਥਿਰ ਤਬਿ ਹੋਇ ॥ ੩੭ ॥ ਕਲਗ਼ੀਧਰ ਢਿਗ ਸੁਨਿ ਪਹੁੰਚਾਈ। ਸੁਨਿ ਕਰਿ ਅੰਤਰ ਲੀਨਿ ਬੁਲਾਈ। ਬੂਝਨਿ ਕੀਨਿ ਸਕਲ ਹੀ ਬਾਤਿ। ਸਤਿ-ਗੁਰ ਪਾਸ ਕਹੀ ਬੱਖਯਾਤਿ ॥੩੮॥ 'ਜਿਤਕ ਮਸੰਦ ਅਹੈਂ ਤਿਸ ਘਰ ਕੇ। ਲਿਏ ਬਟੋਰ ਹਕਾਰਨਿ ਕਰਿਕੇ। ਰਾਵਰ ਕੀ ਪ੍ਰਤੀਖਨਾ ਕਰਿ ਹੀ। ਸਿਖ ਸੰਗਤਿ ਅਭਿਲਾਖਾ ਧਰਿ ਹੀ॥੩੯॥ਬਿਨ ਬਿਲੰਬ ਅਬਿ ਕੀਜਹਿ ਤਯਾਰੀ। ਦੇਖਤਿ ਹੈਂ ਸਭਿ ਦਿਸ਼ਾ ਤੁਮਾਰੀ'। ਸੁਨਿ ਗੁਰ ਨੰਦਚੰਦ ਸੋਂ ਕਹਯੋ। 'ਸਮਾ ਚਹਤਿ ਸੋ ਅਬਿ ਹਮ ਲਹਯੋ ॥ ੪੦ ॥ ਪ੍ਰਾਤਿ ਹੋਤਿ ਹੀ ਕੀਜਹਿ ਤਯਾਰੀ।ਕੋਤਿਕ ਸੈਨਾ ਲੇਹੁ ਸੰਗਾਰੀ। ਅਪਰ ਟਿਕਹਿਂ ਸਭਿ ਧੀਰਜ ਦੀਜੈ। ਅਬਿ ਤੇ ਸਕਲ ਬੁਲਾਇ ਭਨੀਜੈ[1]' ॥ ੪੧ ॥ ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਰਾਮਰਾਇ ਪ੍ਰਲੋਕ' ਪ੍ਰਸੰਗ ਬਰਨਨੰ ਨਾਮ ਸਪਤਮੋ ਅੰਸੂ ॥ ੭ ॥

੮. [ਗੁਰੂ ਜੀ ਡੇਹਰੇ ਆਏ। ਮਸੰਦਾਂ ਨੂੰ ਦੰਡ ਦੇਣ ਹਿਤ ਤਯਾਰੀ]।

ਦੋਹਰਾ ॥ ਨਿਸਾ ਬਸੇ ਬਿਸਰਾਮ ਕਰਿ ਸ਼੍ਰੀ ਗੁਰ ਕ੍ਰਿਪਾ ਨਿਧਾਨ। ਬਡੀ ਪ੍ਰਾਤਿ ਤਯਾਰੀ ਕਰੀ ਕਹਿ ਬਜਵਾਇ ਨਿਸ਼ਾਨ ॥ ੧ ॥ ਚੌਪਈ ॥ ਤਤਛਿਨ ਜ਼ੀਨ ਤੁਰੰਗਨਿ ਡਾਰੇ। ਸ਼੍ਰੀ ਗੁਰ ਸ਼ਸਤ੍ਰ ਬਸਤ੍ਰ ਤਨ ਧਾਰੇ। ਡੀਲ ਬਿਲੰਦ ਮਤੰਗ ਮੰਗਾਯੋ।ਜ਼ਰੀਦਾਰ ਜਿਹ ਝੂਲ ਸੁਹਾਯੋ॥੨॥ਭਏ ਅਰੂਢਨਿ ਸ਼ੋਭਤਿ ਐਸੇ। ਐਰਾਵਤਿ ਪਰ ਸੁਰਪਤਿ[2] ਜੈਸੇ। ਤਬਿ ਮਾਤੁਲ ਕਿਰਪਾਲ ਬੁਲਾਯੋ। ਹਾਥੀ ਪਰ ਪਸ਼ਚਾਤਿ ਚਢਾਯੋ ॥ ੩ ॥ ਨੰਦ ਚੰਦ ਹੱਥਯਾਰਨਿ ਧਾਰੇ।

[1]ਹੁਣ ਤੋਂ ਸਾਰਿਆਂ ਨੂੰ ਬੁਲਾਕੇ ਕਹਿ ਦਿਓ। [2]ਇੰਦ੍ਰ।

ਚਢਨੋ ਤੁਰੰਗਮ ਪਰ ਬਲ ਭਾਰੇ। ਸੈਗੋ ਸੈਗ ਪੰਚ ਜੋ ਭ੍ਰਾਤਾ। ਹਯ ਅਰੋਹਿ ਮਗ ਕੀਨਿ ਪ੍ਰਯਾਤਾ[1] ॥੪॥ ਸੈਨਾ ਸੈਗ ਪੰਚ ਸੈ ਔਰ। ਗਮਨੇ ਕੁਲ ਸੋਢੀ ਸਿਰਮੌਰ। ਅਪਰ ਸਭਿਨਿ ਕੋ ਨਗਰ ਟਿਕਾਯੋ। ਚਲਤਿ ਭਏ ਦੁੰਦਭਿ ਗਰਜਾਯੋ ॥ ੫॥ 'ਰਾਮਰਾਇ ਕੀ ਜਾਹਿੰ ਮੁਕਾਨ[2]'। ਮਿਲਹਿੰ ਜਹਾਂ ਕਹਿੰ ਕਰਹਿੰ ਬਖਾਨਿ[3]। ਦੂਨ ਮਹਾਂ ਰਮਨੀਕ ਨਿਹਾਰਤਿ।ਦਲ ਫਲ ਫੂਲ ਬ੍ਰਿੱਛ ਗਨ ਧਾਰਤਿ ॥੬॥ ਦੋਨਹੁੰ ਦਿਸ਼ਿ ਸੈਲਨਿ ਕੀ ਸੈਲ[4]।ਨੀਕੇ ਕਰਤਿ ਜਾਤਿ ਗੁਰ ਗੈਲ[5]। ਸਭਿ ਕੇ ਅੱਗੂ ਨਾਥ ਕੋ ਹਾਥੀ। ਨਿਕਟ ਚਲਹਿੰ ਬੋਲਹਿੰ ਤਿਨ ਸਾਥੀ[6] ॥ ੭ ॥ ਪੰਕਤਿ ਕਰੇ ਬਾਹਨੀ[7] ਗਮਨੇ। ਸ਼ਸਤ੍ਰ ਬਸਤ੍ਰ ਹਯ ਤੇ ਭਟ ਰਵਨੇ। ਕਿਤਿਕ ਅਖੇਰ ਕਰਤਿ ਗੁਰ ਚਾਲੇ। ਕਰਹਿੰ ਪ੍ਰਹਾਰਨਿ ਬਾਨ ਬਿਸਾਲੇ॥੮॥ਸਗਰੇ ਦਿਨ ਇਮ ਕਰਤਿ ਪਯਾਨਾ।ਪਹੁੰਚੇ ਰਾਮਰਾਇ ਅਸਥਾਨਾ। ਅੱਗੂ ਪੰਜਾਬ ਕੁਇਰ ਸਭਿ ਤਯਾਰੀ। ਕਰਤਿ ਰਹੀ, ਲਖਿ ਕਰਿ ਦਲ ਭਾਰੀ ॥੯॥ ਤ੍ਰਿਣ ਦਾਨਾ ਗਨ ਕੀਨਿ ਬਿਟੋਰਨਿ। ਕਰੇ ਸੁਚੇਤ ਦਾਸ ਸਭਿ ਠੌਰਨਿ। ਸਗਲ ਮਸੰਦ ਰਿਦੈ ਧਰਿ ਗ਼ਮ ਕੋ[8]।–ਇਨ ਕੋ ਮੇਲ ਭਲੋ ਨਹਿੰ ਹਮ ਕੋ–॥ ੧੦ ॥ ਮਿਲਹਿੰ ਬਿਚਾਰਹਿੰ ਕਰਹਿੰ ਉਚਾਰਨਿ। 'ਆਵਨਿ ਇਨ ਬੰਤਰਾਵਨਿ ਕਾਰਨ[9]।ਬਹੁਦਿਨ ਠਹਿਰਨ ਹੋਇ ਨ ਇਨ ਕੋ।ਅਧਿਕ ਖਰਚ ਸੈਗੀ ਦਲ ਗਨ ਕੋ'[10] ॥੧੧॥ ਇੱਤਯਾਦਿਕ ਮਿਲਿ ਕਹੈਂ ਮਸੰਦ।ਤਉ ਰਿਦੈ ਮਹਿੰ ਚਿੰਤ ਬਿਲੰਦ। ਮਹਾਂ ਕੁਸ਼ਗਨ ਹੋਇ ਸਭਿਹੂੰਨਿ। ਜਿਤ ਕਿਤ ਮਿਲਿਬੈਠਹਿੰ ਮਨਊਨ[11]॥੧੨॥ਸ਼੍ਰੀਕਲਗ਼ੀਧਰ ਪਹੁੰਚੇ ਜਾਇ। ਕੋਤਿਕ ਆਨਿ ਮਿਲੇ ਅਗੁਵਾਇ। ਜਲ ਛਾਯਾ ਕੋ ਸੁੰਦਰ ਹੇਰਾ। ਸਹਿਤ ਬਾਹਿਨੀ ਕੀਨਸਿ ਡੇਰਾ॥੧੩॥ਗਜ ਤੇ ਉਤਰਿ ਗੁਰੂ ਕੁਛ ਥਿਰੇ। ਸ਼ੁਭ ਨਰ ਨਿਕਟ ਹਕਾਰਨਿ ਕਰੇ। ਸਭਿ ਸੁਭਟਨਿ ਕੋ ਭਲੇ ਟਿਕਾਇ।ਅੰਤਰ ਆਪ ਪ੍ਰਵੇਸ਼ੇ ਜਾਇ॥ ੧੪ ॥ ਪਰਦੇ ਮਹਿੰ ਪੰਜਾਬ ਕੁਇਰ ਥਿਰ।ਮਹਾਂ ਫਰਸ਼ ਤੇ ਛਾਇ ਰਖੀ ਧਰ[12]।ਤਨ ਕੇ ਪੁਸ਼ਟ ਮਸੰਦ ਬਿਲੰਦ। ਥਨ ਥਨ ਜਹਿੰ[13] ਬੈਠੇ

---

[1]ਘੋੜੇ ਤੇ ਸਵਾਰ ਹੋਕੇ ਰਸਤੇ ਤੇ ਤੁਰ ਪਏ। [2]ਮੁਕਾਣ ਦੇਣ ਚੱਲੇ ਹਨ। [3](ਇਸ ਤਰ੍ਹਾਂ) ਕਰਿੰਦੇ ਹਨ। [4]ਸੈਰ। [5]ਰਾਹ ਵਿਚ। [6]ਜੋਹੜੇ ਨੇੜੇ ਨੇੜੇ ਜਾਂਦੇ ਹਨ ਤਿਨ੍ਹਾਂ ਨਾਲ ਗਲਾਂ ਕਰਦੇ ਜਾਂਦੇ ਹਨ (ਗੁਰੂ ਜੀ)। [7]ਸੈਨਾ ਕਤਾਰ ਵਿਚ ਕਰਕੇ। [8]ਚਿੰਤਾ ਕਰਦੇ ਹਨ। [9](ਰਾਮਰਾਇ ਦੇ ਮਰਨੇ ਤੇ) ਬੁਲਾਵਨ ਵਾਸਤੇ ਇਹਨਾਂ ਦਾ ਆਵਣਾ ਹੈ। [10]ਉਦਾਸ ਮਨ। [11]ਧਰਤੀ ਛਾ ਰਖੀ ਸੀ ਭਾਵ ਫਰਸ਼ ਕੀਤਾ ਹੋਇਆ ਸੀ। [12]ਜਿੱਥੇ।

ਮਤਿਮੰਦ॥੧੫॥ਤੇਜ ਬਿਲੋਕਤਿ ਸ਼੍ਰੀ ਗੁਰ ਕੇਰਾ। ਉਠੇ ਅੱਗੂ ਤੇ ਸਭਿ ਤਿਸ ਬੇਰਾ। ਬੈਠੇ ਜਾਇ ਸਭਿਨਿ ਕੇ ਮਾਂਹਿ। ਸੁਭਟ ਬਿਸਾਲ ਕਿਤਿਕ ਥਿਤ ਪਾਹਿ ॥੧੬॥ ਬੂਝੇ:'ਕੋ ਕਾਰਨ ਤਨ ਭਯੋ? । ਜਿਸ ਤੇ ਸੁਰ ਪੁਰਿ ਕੋ ਚਲਿ ਗਯੋ' । ਸੁਨਿ ਪੰਜਾਬ ਕੁਇਰ ਤਬਿ ਬੋਲੀ । ਭਰੀ ਕਸ਼ਟ ਜਨੁ ਕੁਠੀਆ ਖੋਲੀ[1] ॥੧੭॥ 'ਮੋ ਕਹੁ ਭਲੀ ਭਾਂਤਿ ਸਮੁਝਾਏ।-ਤਨ ਕਉ ਰਾਖੈ-ਕਹਤਿ ਸਿਧਾਏ। ਨਹੀਂ ਮਸੰਦਨਿ ਕੁਛ ਕਰਿ ਮਾਨਾ। ਬਰਜ ਰਹੀ ਬਹੁ ਕਸੋਂਹੁ ਨ ਜਾਨਾ ॥ ੧੮ ॥ ਦ੍ਵਾਰ ਕਿਵਾਰ ਅਸੰਜਤਿ ਤੋਰੇ[2] । ਪੌਢਸੋ ਤਨ ਦੇਖਸੋ ਤਿਸ ਠੌਰੇ । ਲਿਯੋ ਉਠਾਇ ਵਹਿਰ ਕੋ ਆਨਾ । ਕਰੇ ਅਰਾਧਨ ਮੈਂ ਧਰਿ ਧਯਾਨਾ। ॥੧੯॥ਗਗਨ ਪੰਥ ਭਤਛਿਨ ਚਲਿਆਏ।ਲਖਿ ਕਸੂਤ ਰਿਸਵਾਕ ਸੁਨਾਏ*। ਨਹੀਂ ਪ੍ਰਵੇਸ਼ਨਿ ਭਏ ਸਰੀਰ।ਗਮਨੇ ਪੁਨ ਸੁਰ ਪੁਰਿ ਕੋ ਧੀਰ'॥੨੦॥ਪਿਖਿ ਮਸੰਦ ਦਿਸ਼ਿ ਗੁਰੂ ਬਖਾਨਾ । 'ਕਸੋਂ ਨ ਕਹਸੋ ਯਾ ਕੋ ਤੁਮ ਮਾਨਾ?।ਮਹਾਂ-ਪੁਰਖ ਕੇ ਅਚਰਜ ਚਰਿਤਾ । ਕਾਰਜ ਗਨ ਸਿੱਖਨਿ ਕੇ ਕਰਿਤਾ ॥ ੨੧ ॥ ਮਤਿਮੰਦਹੁ!ਤੁਮ ਕੀਨਿਕੁਕਰਮਾ।ਜਿਸ ਤੇ ਬਡੋ ਨ ਅਪਰਅਧਰਮਾ।ਨਿਜ ਗੁਰ ਕੋ ਤੁਮ ਭਲੋ ਨ ਚਾਹਾ । ਜਿਯਤਿ ਸਰੀਰ ਚਿਖਾ ਧਰਿ ਦਾਹਾ'॥੨੨॥ ਗੁਰ ਪ੍ਰਤਾਪ ਪਿਖਿ ਠਾਨੀ ਮੌਨ । ਉੱਤਰ ਦਿਯੋ ਮਸੰਦ ਨ ਕੌਨ[3] । ਪੁਨ ਧੀਰਜ ਜੁਤਿ ਬਾਕ ਅਲਾਇ । ਜਿਸ ਤੇ ਡਰ ਕਰਿ ਭਾਜ ਨ ਜਾਇੰ॥੨੩॥ 'ਭਈ ਸੁ ਭਈ ਰਹਹੁ ਸਵਧਾਨਾ।ਕਰਹੁ ਸੰਭਾਰਨਿ ਘਰਬਿਧਿ ਨਾਨਾ'।ਭੀਰ ਮਸੰਦਨਿ ਬ੍ਰਿੰਦਨਿ ਹੋਰੀ । ਜਹਿੰ ਕਹਿੰ ਥਿਰੀ ਹਜ਼ਾਰਨਿ ਕੋਰੀ॥੨੪॥ਚਲਿ ਆਏ ਕਲਗ਼ੀਧਰ ਡੇਰੇ।ਕਰਿਬਿਸਰਾਮ ਰਹੇ ਤਿਸਬੇਰੇ। ਤਬਿਪੰਜਾਬਕੁਇਰ ਪਠਿ ਦਾਸ । ਤ੍ਰਿਣ ਦਾਨਾ ਪਠਿਯੋ ਸਭਿ ਪਾਸ ॥੨੫॥ ਨਾਨਾ ਬਿਧਿ ਕੀ ਸੇਵ ਕਰਾਈ।ਲੇ ਲੇ ਪਹੁੰਚੇ ਨਰ ਸਮੁਦਾਈ।ਸੁਪਤਿ ਜਥਾ ਸੁਖ ਨਿਸਾ ਬਿਤਾਇ । ਉਠੇ†ਪ੍ਰਾਤਿ ਕਰਿ ਸ਼ੌਚ ਨਹਾਇ॥੨੬॥ਕੁਛ ਦਿਨ ਚਢੇ ਤਯਾਰ ਤਬਿ ਹ੍ਵੈਕੈ। ਆਦਿ ਕ੍ਰਿਪਾਲ ਸੰਗ ਸਭਿ ਲੈ ਕੈ । ਅੰਤਰ ਪਹੁੰਚੇ ਜਾਇ ਗੁਸਾਈਂ । ਬ੍ਰਿੰਦ ਮਸੰਦਨ ਸਭਾ ਲਗਾਈ॥੨੭॥ਗਨ ਫਕੀਰਬੈਠੇ ਜਿਨ ਮਾਂਹੀ।ਊਚੀ ਕੁਲਹਿ ਸੀਸ ਪਰ ਜਾਂਹੀ । ਪਰਦੇ ਮਹਿੰ ਪੰਜਾਬ ਕੁਇਰ ਥਿਰ । ਅਧਿਕ ਭੀਰ ਸੋਂ ਪਹੁੰਚੇ ਸਤਿਗੁਰ ॥ ੨੮ ॥ ਉਠਿ ਸਭਿਹਿਨਿ ਸਨਮਾਨਿ ਬਿਠਾਏ । ਦੇਖਹਿੰ

[1]ਕਸ਼ਟ ਦੀ ਭਰੀ ਹੋਈ ਕੋਠੀ ਮਾਨੋ ਖੋਹਲੀ ਹੈ। [2]ਬੰਦ ਕੀਤੇ ਹੋਏ ਤੋੜੇ ਖੁਹੇ। [3](ਕਿਸੇ) ਮਸੰਦ ਨੇ ਕੋਈ ਉਤਰ ਨਾ ਦਿੱਤਾ। *ਪਾ:-ਬੈਕੁੰਠ ਸਿਧਾਏ। †ਪਾ:-ਬੈਠੇ।

ਤ੍ਰਾਸ ਰਿਦੈ ਉਪਜਾਏ। ਬਹੁਤ ਮੋਲ ਕੋ ਸੇਤ ਦੁਸ਼ਾਲਾ। ਦਰਬ ਸਮੂਹ ਦੀਨਿ ਤਿਸ ਨਾਲਾ ॥ ੨੯ ॥ ਉਠਿ ਕਰਿ ਦਯਾਰਾਮ ਕਰ ਲੀਨਿ। ਜਾਇ ਪੰਜਾਬ ਕੁਇਰ ਕੋ ਦੀਨਿ। ਤਤਛਿਨ ਲੇ ਕਰਿ ਸੀਸ ਚਢਾਯੋ। ਬੰਦਨ ਕੀਨਿ ਭਾਵ ਬਿਰਧਾਯੋ ॥੩੦॥ ਨੰਦ ਚੰਦ ਢਿਗ ਲੀਨਿ ਬੁਲਾਇ। ਅਪਨੋ ਸੰਕਟ ਸਕਲ ਸੁਨਾਇ। 'ਕਰਹੁ ਮਸੰਦਨ ਕੋ ਉਪਚਾਰ। ਨਹਿੰ ਚਹੀਅਹਿ ਅਬਿ ਕਰੀ ਅਵਾਰ[1]' ॥੩੧॥ ਬੋਲਯੋ ਦਯਾਰਾਮ ਤਿਸ ਬੇਰੀ। 'ਇਮ ਮਰਜ਼ੀ ਹੈ ਸਤਿਗੁਰ ਕੇਰੀ।–ਬੰਦੁ ਬਸਤ ਕਰਿ ਤਨਹੁ ਕਨਾਤ। ਕੋਇ ਨ ਜਾਨਿ ਸਕਹਿ ਬੱਖਯਾਤ ॥ ੩੨ ॥ ਦਰ ਪਰ ਸੁਭਟ ਰਹੈਂ ਸਵਧਾਨ। ਹੁਇ ਮਸੰਦ ਇਕ ਇਕ ਕੋ ਜਾਨਿ[2]। ਸਿਰੋਪਾਉ ਕੋ ਮਿਸ ਕਰਿ ਧਾਰੋ।ਇਮ ਸਭਿ ਪ੍ਰਥਕ ਸੁ ਲੇਹੁ ਹਕਾਰੇ ॥੩੩॥ ਬੰਧਿ ਬੰਧਿ ਕਰ ਪਗ[3] ਤਿਨ ਕੇਰਾ। ਅੰਤਰ ਕੋਸ਼ਠ ਕੋ ਦਿਹੁ ਗੇਰਾ। ਪੀਛੇ ਜਿਸ ਪ੍ਰਕਾਰ ਮਨ ਭਾਵੈ। ਦਿਹੁ ਸਜ਼ਾਇ ਕੋ ਜੋ ਗਰਬਾਵੈ[4]–॥੩੪॥ਇਹ ਮਸਲਤ ਨਿਸ ਮਹਿੰ ਗੁਰ ਕੀਨਿ। ਇਕ ਇਕ ਕੋ ਪਕਰਨਿ ਸ਼ੁਭ ਚੀਨ। ਹੋਤਿ ਪ੍ਰਾਤ ਕੋ ਕੀਜਹਿ ਤਯਾਰੀ।ਨਹਿੰ ਆਛੀ ਅਬਿ ਕਰਨਿ ਅਵਾਰੀ' ॥੩੫॥ ਸੁਨਿ ਪੰਜਾਬ ਕੁਇਰ ਲਖਿ ਨਿਜ ਹਿਤ। 'ਜਿਮ ਗੁਰ ਠਟੀ ਰੁਚਹਿ ਸੋ ਮਮ ਚਿਤ। ਬਹੁ ਜੋਧਾ ਲਖਿ ਪ੍ਰਾਤੀ ਆਵੈਂ।ਪਕਰਨਿ ਕੋ ਸਭਿ ਬਸੋਂਤ ਬਨਾਵੈਂ ॥ ੩੬ ॥ ਮਮ ਅਨੁਸਾਰੀ ਨਰ ਕੁਛ ਥੋਰੇ। ਅਸ ਨਹਿੰ ਹੋਹਿ ਪਰਹਿ ਬਡ ਰੌਰੇ। ਬਿਗਰ ਨ ਜਾਇ ਗਹਿਨ ਮੈਂ ਬਾਤ[5]। ਹੁਇ ਨ ਮਸੰਦਨ ਮੈਂ ਬੱਖਯਾਤ' ॥ ੩੭ ॥ ਇਸ ਪ੍ਰਕਾਰ ਕਰਿ ਨੀਕੋ ਮਤ ਕੋ। ਅਰੁ ਸਤਿਸੰਗਤਿ* ਕੋ ਬਹੁ ਹਿਤ ਕੋ। ਥਿਰੇ ਮਸੰਦਨ ਮਹਿੰ ਗੁਰ ਰਹੇ। ਅਨਿਕ ਪ੍ਰਕਾਰਨਿ ਬਾਤਨਿ ਕਹੇ॥੩੮॥ਚਤੁਰ ਘਟੀ ਮਹਿੰ ਉਠਿਬੋ ਚਾਹੇ। ਦਯਾਰਾਮ ਆਯੋ ਚਲਿ ਪਾਹੇ। ਨੰਦ ਚੰਦ ਕੋ ਲੇ ਕਰਿ ਸਾਥ। ਸੁਭਟਨ ਸਹਿਤ ਕਹਿਤਿ ਭਏ ਨਾਥ॥੩੯॥ ਸਭਿਨਿ ਬਿਖੈ ਤਿਨ ਦਈ ਸੁਨਾਇ। 'ਸਿਰੋਪਾਉ ਸੰਚੇ ਸਮੁਦਾਇ। ਹੋਤਿ ਪ੍ਰਾਤਿ ਕੋ ਦੈ ਹੌਂ ਆਇ। ਨਿਜ ਨਿਜ ਦੇਸ਼ਨ ਤਥਾ ਪਠਾਇੰ' ॥੪੦॥ ਕੋਤਿਕ ਚਤਰ ਮਸੰਦਨਿ ਜਾਨਾ। ਤਊ ਨ ਕਿਹ ਸੋਂ ਕਹੁ ਬਖਾਨਾ। ਅਪਦਾ ਮੂਢਨ ਕੀ ਨਿਯਰਾਈ। ਹਤੈ ਗੁਰੂ, ਕੋ ਸਕੈ ਬਚਾਈ[6] ? ॥ ੪੧ ॥ ਸੇਵਾ ਸਰਬ ਭਾਂਤਿ ਲੇ ਸੁਧਿ ਕੋ। ਕਹਿ ਪੰਜਾਬ

[1]ਦੇਰ। [2]ਜਾਣਾ। [3]ਹੱਥ ਪੈਰ। [4]ਜੋ ਹੰਕਾਰੀ ਹੋਏ ਸਨ। [5]ਫੜਨ ਵਿਚ ਗਲ ਵਿਗੜ ਨਾ ਜਾਵੇ। [6]ਗੁਰੂ ਮਾਰੇ ਤਾਂ ਕੌਣ ਬਚਾ ਸਕੇ ?

*ਪਾ:–ਕਰਿ ਮਤਿ ਸੰਗਤਿ।

ਕੁਵਰ ਕਰਿ ਬੁਧਿ ਕੋ। ਸੋ ਦਿਨ ਬਹੁਰ ਬਿਤਾਵਨਿ ਕਰਸੋ। ਰਚਹਿੰ ਉਪਾਇ ਜਥਾ ਚਿਤ ਧਰਸੋ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਸ਼੍ਰੀ ਰਾਮਰਾਇ' ਪ੍ਰਸੰਗ ਬਰਨਨੰ ਨਾਮ ਅਸ਼ਟਮੋ ਅੰਸੂ ॥ ੮ ॥

੯. [ਮਸੰਦਾਂ ਨੂੰ ਦੰਡ]।

ਦੋਹਰਾ॥ਕਹਸੋ ਫਰਾਸ਼ਨ ਕੋ ਤਬੈ 'ਤਨਹੁ ਕਨਾਤ ਬਨਾਇ।ਦੂਰ ਦੂਰ ਥਲ ਘੇਰੀਯੇ ਅੰਤਰ ਕੋਇ ਨ ਜਾਇ' ॥੧॥ ਚੌਪਈ ॥ ਬ੍ਰਿੰਦ ਕਰਾਹੁ ਤਹਿੰ ਧਰਿ-ਵਾਏ। ਤੇਲ ਬਿਸਾਲ ਸੰਗ ਭਰਿਵਾਏ। ਬੰਦੁਬਸਤ ਨਰ ਗਨ ਕੋ ਭਯੋ। ਅੰਤਰ ਪ੍ਰਵਿਸ਼ਨਿ ਕੋ ਨਹਿੰ ਦਯੋ ॥੨॥ ਈਂਧਨ ਅਧਿਕ ਮੰਗਾਇ ਧਰਾਏ। ਰਸਰਨਿ[1] ਬ੍ਰਿੰਦ ਭਾਰੁ ਅਨਵਾਏ।ਇਹ ਨਿਸ ਮਹਿੰ ਸਭਿ ਕੀਨਿਸਿ ਤਯਾਰੀ। ਉਤ ਮਸੰਦ ਹਰਖਤਿ ਉਰ ਭਾਰੀ ॥ ੩ ॥–ਭੋਰ ਹੋਤਿ ਲੇ ਕਰਿ ਸਿਦੁਪਾਉ। ਨਿਜ ਨਿਜ ਸੰਗਤਿ ਬਿਖੈ ਸਿਧਾਉਂ–। ਸੁਪਤਿ ਜਾਮਨੀ ਸਭਿਨਿ ਬਿਤਾਈ। ਭਈ ਪ੍ਰਭਾਤਿ ਉਠੇ ਸਮੁਦਾਈ ॥ ੪ ॥ ਸੌਚ ਸ਼ਨਾਨ ਸਭਿਨਿਹੂੰ ਕੀਨਿ। ਚੀਰ ਸ਼ਰੀਰ ਭਲੇ ਧਰਿ ਲੀਨਿ। ਬਸਤ੍ਰ ਸ਼ਸਤ੍ਰ ਸਤਿਗੁਰੂ ਸਜਾਏ। ਲੇ ਮਾਤੁਲ ਕੋ ਸੰਗ ਸਿਧਾਏ ॥ ੫ ॥ ਨੰਦ ਚੰਦ ਅਰੁ ਪਾਂਚਹੁੰ ਭ੍ਰਾਤਾ। ਦਯਾ-ਰਾਮ ਆਯੁਧ ਧਰਿ ਗਾਤਾ। ਇੱਤਯਾਦਿਕ ਲੇ ਜੋਧਾ ਔਰ। ਪਹੁੰਚੇ ਬੰਦੁ-ਬਸਤ ਕੇ ਠੌਰ॥੬॥ਅਪਰ ਸੈਨ ਸਵਧਾਨ ਬਨਾਈ। ਸਗਰੇ ਦ੍ਵਾਰਨਿ ਥਾਨ ਟਿਕਾਈ। ਪਰਦਾ ਕਰਿ ਸਤਿਗੁਰ ਕੇ ਨੇਰੇ। ਥਿਰੀ ਪੰਜਾਬ ਕੁਇਰ ਤਿਸ ਫੇਰੇ ॥ ੭ ॥ ਭਾਈ ਬਹਿਲੋ ਕੋ ਗੁਰਦਾਸ। ਤਾਂਹਿ ਬੁਲਾਇ ਬਿਠਾਯੋ ਪਾਸ। ਇਸ ਤੇ ਆਦਿ ਜਿਤਿਕ ਅਨੁਸਾਰੀ।ਸੋ ਸਗਰੇ ਢਿਗ ਲੀਨਿ ਹਕਾਰੀ॥੮॥ ਪਕਰਨਿ ਹੇਤੁ ਬਲੀ ਕੁਛ ਬੀਰ।ਕਰੇ ਹਕਾਰਨਿ ਰਾਖੇ ਤੀਰ। ਇੱਤਯਾਦਿਕ ਸਭਿ ਕਰਿ ਤਕਰਾਈ। ਜੋ ਮਸੰਦ ਸਭਿ ਮਹਿੰ ਬਡਿਆਈ ॥੯॥ ਪਠਿ ਨਰ ਤਿਸਕੋ ਪ੍ਰਥਮ ਬੁਲਾਯੋ। ਸਿਰੋਪਾਉ ਹਿਤ ਬਾਕ ਸੁਨਾਯੋ। ਸੁਨਿ ਅਨੰਦ ਕਰਿ ਪਹੁੰਚਸੋ ਜਾਈ। ਬੈਠੇ ਕਲਗ਼ੀਧਰ ਤਿਸ ਠਾਂਈ॥੧੦॥ਥਿਰਸੋ ਆਨ ਕਰਿ ਨਿਕਟੀ ਜਬੈ।ਸ਼ਾਰਤ ਕਰੀ ਭਟਨ ਕੋ ਤਬੈ। ਗਹਿ ਲੀਨੋ ਸਿਰ ਪਾਗ ਉਤਾਰੀ। ਕਰ ਪਗ ਤੇ ਜੁੜਸੋ ਦ੍ਰਿੜ ਭਾਰੀ ॥੧੧ ॥ ਤਿਮ ਹੀ ਦੁਤੀ ਮਸੰਦ ਹਕਾਰਾ। ਕਰ ਪਗ ਜੁੜਿ ਤਿਸੀ ਢਿਗ ਡਾਰਾ । ਨਹਿੰ ਬੋਲਨ ਦੀਨੋ ਕਹਿ ਤ੍ਰਾਸ।ਕੋਸ਼ਠ ਬਿਖੈ ਬਿਠਾਯੋ ਤਾਸ॥੧੨॥ਪੁਨ ਤੀਸਰ ਕੋ ਲੀਆ ਬੁਲਾਇ।

[1]ਰੱਸਿਆਂ ਦੇ।

ਕਰ ਪਗ ਬਾਂਧੇ ਦੇਤਿ ਬਿਠਾਇ। ਵਹਿਰ ਸਭਿਨਿ ਮਹਿੰ ਇਮ ਬ੍ਰਿਦਤਾਏ। 'ਦੈਬੋ ਕਰਹਿੰ ਬ੍ਰਿੰਦ ਸਿਰੁਪਾਏ' ॥ ੧੩ ॥ ਪਹਿਰ ਪਹਿਰ ਤਨ ਮਹਿੰ ਪਟ ਆਛੇ। ਹਰਖ ਧਰਤਿ ਅੰਤਰ ਕੋ ਗਾਛੇ[1]। ਇਕ ਦੁਇ ਤੂੰ ਮਿਲਿ ਨਿਕਟ ਸਿਧਾਏ। ਪਕਰਹਿੰ ਅੰਤਰ ਦੇਤਿ ਗਿਰਾਏ ॥੧੪॥ ਆਵਤਿ ਹੋਤਿ ਪ੍ਰਵੇਸ਼ ਅਨੇਕ।ਹਟਿ ਕਰਿਨਿਕਸੈ ਨਾਂਹਿ ਨ ਏਕ।ਬਾਂਧਿਬਾਂਧਿ ਕੋਸ਼ਠ ਮਹਿੰ ਗੇਰਹਿੰ। ਖਰੇ ਨਿਕਟ ਕਸੋਂ ਹੂੰ ਨਹਿੰ ਟੇਰਹਿੰ[2]॥੧੫॥ ਜਬਿ ਗਹਿ ਮੁਸ਼ਕਹਿੰ ਦੇਤਿ ਗਿਰਾਵਹਿੰ। ਤਬਿ ਪਕਰਨਿ ਕੀ ਸੁਧ ਕੋ ਪਾਵਹਿੰ। ਜਾਤਿ ਵਹਿਰ ਤੇ ਹਰਖ ਉਦੋਤਿ।ਅੰਤਰ ਪ੍ਰਵਿਸ਼ਹਿੰ ਬੰਧਨ ਹੋਤਿ ॥ ੧੬ ॥ ਜਬਹਿ ਪੰਚਸੈ ਪਕਰੇ ਗਏ।ਕਛੁ ਸੈਸੈ ਸ਼ੇਖਨ[3] ਕੋ ਭਏ।ਸਭਿ ਢਿਗ ਪਹੁੰਚੇ ਭਟ ਸਵਧਾਨ। 'ਤੂਰਨ ਚਲੀਅਹਿ' ਕਰਤਿ ਬਖਾਨਿ ॥ ੧੭ ॥ ਘੇਰ ਘੇਰ ਸਭਿ ਅੰਤਰ ਕਰੇ। ਰਸਰਨਿ ਸੰਗ[4] ਬੰਧ ਤਹਿੰ ਧਰੇ। ਕਹੈਂ ਕਹਾਂ ਲਗਿ ਕਥਾ ਅਗੋਰੀ। ਗਹੇ ਇਕਾਦਸ਼ ਸੌ ਤਿਸ ਬੋਰੀ ॥ ੧੮ ॥ ਬਹੁ ਕੋਠਨਿ ਮਹਿੰ ਗਹਿ ਗਹਿ ਪਾਏ।ਦ੍ਵਾਰ ਕਿਵਾਰਨਿ ਕੁਲਫ ਲਗਾਏ।ਦਿਨ ਮੱਧਯਾਨ ਭਯੋ ਗੁਰੁ ਜਾਨਾ। ਉਠਿ ਕਲਗ਼ੀਧਰ ਕੀਨਿ ਪਯਾਨਾ॥੧੯॥ ਸੁਭਟ ਸੈਂਕਰੇ ਤਹਿੰ ਠਹਿਰਾਏ। ਗਈ ਪੰਜਾਬਕੁਇਰ ਨਿਜ* ਥਾਏ। ਖਾਨ ਪਾਨ ਕਰਿ ਗੁਰ ਬਿਸਰਾਮੇ। ਸਿਹਜਾ ਮਾਂਹਿ ਬਿਸਦ ਅਭਿਰਾਮੇ[5] ॥ ੨੦ ॥ ਜਾਮ ਦਿਵਸ ਉਠਿ ਹੁਕਮ ਬਖਾਨਾ।'ਕਰਹੁ ਮਸੰਦਨ ਤਾੜ ਮਹਾਨਾ'।ਤਬਿ ਪੰਜਾਬ ਕੁਇਰ ਸੋਂ ਭਾਖਾ। 'ਲਿਹੁ ਪਲਟਾ ਜਿਮ ਉਰ ਅਭਿਲਾਖਾ' ॥ ੨੧ ॥ ਤਪਨ ਲਗੇ ਤਬਿ ਤੇਲ ਕੜਾਹੇ। ਲਯਾਇ ਮਸੰਦਨ ਕੋ ਤਿਨ ਪਾਹੇ। ਕਰਛੇ ਭਰਿ ਭਰਿ ਸਿਰ ਮਹਿੰ ਪਾਵੈਂ।ਸੰਕਟਪਰੇ ਅਧਿਕ ਬਿਲਲਾਵੈਂ॥੨੨॥ਕਿਸਹੂੰ ਪਰਹੁਇ ਬੈਤਨਮਾਰ। ਹਨਤਿ ਹਨਤਿ ਭੇ ਪ੍ਰਾਨ ਸੰਘਾਰਿ[6]। ਬਡੇ ਮਸੰਦ ਬਡੇ ਅਪਰਾਧੀ। ਬਡੀ ਸਜ਼ਾਇ ਪਾਇ ਮ੍ਰਿਤੁ ਲਾਧੀ ॥੨੩॥ ਨਿਸ ਦਿਨ ਬਨਹਿ ਤਾੜਨਾ ਭਾਰੀ। ਮ੍ਰਿਤਕ ਭਏ ਬਾਹਿਰ ਦੇਂ ਡਾਰੀ। ਕੇਤਿਕ ਦਿਨ ਗੁਰ ਰਾਖਨੋ ਡੇਰਾ। ਸੇਵ ਪੰਜਾਬ ਕੁਇਰ ਬਹੁਤੇਰਾ॥੨੪॥ਬਾਰਿ ਬਾਰਿ ਕਹਿ ਰਖਹਿ ਮੁਕਾਮੂ। 'ਜਾਨ ਲੇਹੁ ਇਹ ਆਪਨ ਧਾਮੂ'। ਕਹਿੰ ਲਗਿ ਕਹੈਂ ਸਜ਼ਾਇ ਮਸੰਦਨ। ਜਿਹ ਹਨੀਯਤਿ ਭੇ ਪ੍ਰਾਨ ਨਿਕੰਦਨ॥੨੫॥ਕੋਠਨ ਤੇ ਬਾਹਰ ਗਹਿ ਲਯਾਵਹਿੰ।

---

[1]ਅੰਦਰ ਜਾਂਦੇ ਹਨ। [2](ਸੂਰਮੇ) ਪਾਸ ਖਲੋਤੇ ਹਨ (ਇਸ ਲਈ) ਕਿਸੇ ਤਰ੍ਹਾਂ (ਕੋਈ) ਬੋਲ ਨਹੀਂ ਸਕਦਾ। [3]ਬਾਕੀਆਂ ਨੂੰ। [4]ਰੱਸਿਆਂ ਨਾਲ। [5]ਉੱਜਲ ਸੁੰਦਰ ਛੇਜਾ ਪਰ। [6]ਨਾਸ਼। *ਪਾਃ—ਤਿਸ।

ਤਪਤ ਤੇਲ ਬਹੁ ਊਪਰ ਪਾਵਹਿਂ। ਕਿਤਿਕ ਬੰਧਿ ਸਿਰ ਤਰ[1] ਲਟਕਾਏ। ਚਾਬਕ ਗਨ ਤੇ ਧਰ ਹਤਵਾਏ[2] ॥੨੬॥ ਜਸ ਅਪਰਾਧ ਕਰਜੋ ਹੰਕਾਰੇ*। ਤਸ ਦੁਖ ਦੇ ਕਰਿ ਪ੍ਰਾਨ ਸੰਘਾਰੇ। ਇਮ ਮਾਰਤਿ ਮਾਰਤਿ ਮਰਿ ਗਏ।ਮਹਾਂ ਪਾਪ ਤੇ ਬਚਤਿ ਨ ਭਏ॥੨੭॥ਗੁਰ ਪੂਜਾ ਕੋ ਲੇ ਧਨ ਪਾਪੀ।ਭੋਗਹਿਂ ਬਾਰ-ਬਧੂਨ ਸੁਰਾਪੀ[3]*। ਸਿਖ ਕੋ ਕਰਹਿਂ ਅਨਾਦਰ ਭਾਰੀ। ਜਜੋਂ ਕਜੋਂ ਲੇਤਿ

[1]ਸਿਰ ਹੇਠਾਂ, ਭਾਵ ਪੁੱਠੇ। [2]ਮਰਵਾਏ। [3]ਵੇਸ਼ਵਾ ਭੋਗਦੇ ਤੇ ਸ਼ਰਾਬ ਪੀਂਦੇ।

*ਮਸੰਦਾਂ ਨੂੰ ਜਿਨਾਂ ਦੇ ਪਾਪ ਇੱਥੇ ਦੱਸੇ ਹਨ ਅਤੇ ਜਿਨ੍ਹਾਂ ਨੇ ਰਾਮਰਾਇ ਜੀ ਨੂੰ ਜੀਉਂਦਿਆਂ ਸਾੜ ਦਿਤਾ ਸੀ ਦੰਡ ਦੇਣਾ ਨੀਤੀ ਅਨਕੂਲ ਸੀ। ਇਹ ਗਲ ਕਿ ਕਿਤਨੇ ਮਸੰਦ ਸਨ ਤੇ ਕੀਹ ਕੀਹ ਸਜ਼ਾ ਸੀ ਇਸ ਪਰ ਇਹੋ ਤੁਕ ਕੁਛ ਰਸਤਾ ਪਈ ਦੇਂਦੀ ਹੈ 'ਜਸ ਅਪਰਾਧ ਕਰਜੋ ਹੰਕਾਰੇ' ਜੈਸਾ ਜੈਸਾ ਅਪਰਾਧ ਹੰਕਾਰੀਆਂ ਨੇ ਕੀਤਾ ਸੀ ਤੈਸਾ ਤੈਸਾ ਦੰਡ ਸੀ।

ਜਿਨ੍ਹਾਂ ਨੇ ਜੀਂਵਦੇ ਜੀ ਰਾਮਰਾਇ ਜੀ ਨੂੰ ਸਾੜ ਦਿਤਾ ਸੀ ਉਹਨਾਂ ਦਾ ਦੰਡ ਤਾਂ ਮੌਤ ਹੋਣਾ ਹੀ ਸੀ। ਉਹਨਾਂ ਨੇ ਆਪਣੇ ਅਪਰਾਧ ਦਾ ਇਕਰਾਰ ਨਹੀਂ ਸੀ ਕੀਤਾ। ਤਦੋਂ ਤੇਲ ਤੱਤਾ ਕਰਕੇ ਕਹਿਣਾ ਵਿਚ ਹੱਥ ਪਾ ਤਾਂ ਸੱਚ ਪਤੀਜੇਗਾ, ਇਹ ਆਮ ਤ੍ਰੀਕਾ ਸੀ ਅਪਰਾਧੀ ਪਰਖਣੇ ਦਾ। ਇਸ ਤਰ੍ਹਾਂ ਭਰਾ ਭਰਾ ਰਾਮਰਾਇ ਜੀ ਦੇ ਪ੍ਰਾਣਾਂਤ ਕਰਨ ਵਾਲੇ ਖੂਨੀ ਲੱਭਣ ਤੇ ਪਰਖਣ ਦਾ ਜਤਨ ਕੀਤਾ ਹੋਣਾ ਹੈ। ਇਸਤੋਂ ਸਮਾਂ ਪਾਕੇ ਰਵਾਯਤ ਚੱਲ ਪਈ ਕਿ ਸਾਰੇ ਤੇਲ ਪਾ ਪਾ ਸਾੜੇ। ਇਹ ਤਾਂ ਤ੍ਰੀਕਿਆਂ ਵਿਚ ਇਕ ਤ੍ਰੀਕਾ ਸੀ ਅਪਰਾਧ ਸਹੀ ਕਰਨੇ ਦਾ। ਸੋ ਜੋ ਮੌਤ ਦੀ ਸਜ਼ਾ ਦੇ ਲਾਇਕ ਸਨ ਉਹ ਮੌਤ ਦੀ ਸਜ਼ਾ ਨਾਲ ਦੰਡੇ ਗਏ ਤੇ ਬਾਕੀ ਦੇ ਆਪਣੇ ਆਪਣੇ ਅਪਰਾਧਾਂ ਮੁਜਬ ਸਜ਼ਾਯਾਬ ਹੋਏ। ਯਾਰਾਂ ਸੋ ਦਾ ਸਾੜੇ ਜਾਣਾ ਸਮਝ ਲੈਣਾ ਠੀਕ ਨਹੀਂ। ਯਾਰਾਂ ਸੋ ਮਸੰਦ ਗਿਣਤੀ ਵਿਚ ਹੋਣਾ ਬੀ ਸੈਸੇ ਵਾਲੀ ਗਲ ਹੈ। ਯਾਰਾਂ ਸੋ ਨੂੰ ਭੱਕਣ ਵਾਸਤੇ ਕੋਠੇ ਕਿੰਨੇ ਕੁ ਚਾਹੀਏ ਤੇ ਬੰਨ੍ਹਣ, ਨਿਆਂ ਕਰਨ ਤੇ ਸਾੜ ਦੇਣ ਵਾਸਤੇ ਵਕਤ ਕਿੰਨਾ ਕੁ ਲੋੜੀਏ ? ਅੰਕ ੩੧ ਦੱਸਦਾ ਹੈ ਕਿ ਮਸੰਦ ਜੋ ਚੰਗੇ ਸਨ ਦੇਸ਼ਾਂ ਬਦੇਸ਼ਾਂ ਨੂੰ ਟੋਰੇ। ਸੋ ਸਹੀ ਹੋਇਆ ਕਿ ਚੋਖੇ ਮਸੰਦ ਬਚ ਰਹੇ ਜੋ ਪ੍ਰਦੇਸ਼ਾਂ ਨੂੰ ਟੋਰੇ ਤੇ ਅਦਾਲਤ ਬੀ ਜ਼ਰੂਰ ਹੋਈ ਜਿਸ ਵਿਚ ਚੰਗੇ ਬੁਰੇ ਪਰਖੇ ਗਏ। ਤ੍ਵਾਰੀਖ ਖਾਲਸਾ ਦੇ ਲੇਖਕ ਨੇ ਬੀ ਤੇਲ ਵਿਚ ਸਾੜੇ ਜਾਣਾ ਸ੍ਵੀਕਾਰ ਨਹੀਂ ਕੀਤਾ।

ਮਸੰਦਾਂ ਦੇ ਅਪਰਾਧ ਵਿਚਾਰਿਆਂ ਜੋ ਉਹਨਾਂ ਨੇ ਸੰਗਤਾਂ ਨੂੰ ਦੁੱਖ ਦਿਤੇ ਸਨ ਤੇ ਜੋ ਵਿਭਚਾਰ ਕਮਾਏ ਸਨ ਤੇ ਅੱਗੇ ਜਿਨ੍ਹਾਂ ਦੁਖਾਂ ਦੇ ਸੰਗਤਾਂ ਨੂੰ ਵਾਪਰਨ ਦਾ ਡਰ ਸੀ ਸੋ ਉਹਨਾਂ ਨੂੰ ਅਪਰਾਧ ਮੁਜਬ ਦੰਡ ਦੇਣਾ ਸੰਗਤਾਂ ਨਾਲ ਪਿਆਰ ਕਰਨਾ ਸਿੱਧ ਹੁੰਦਾ ਹੈ। ਦੇਖੋ ਅੰਸੂ ੮ ਅੰਕ ੩੮ ਦੀ ਤੁਕ 'ਅਰ ਸਤਿਸੰਗਤ ਕੋ ਬਹੁ ਹਿਤ ਕੋ' ਤਥਾ ਅੰਸੂ ੧੦ ਦਾ ਅੰਕ ੧ 'ਨਿਜ ਸਿੱਖਨ ਕੋ ਸੁਖ ਦਯੋ ਬਿਗਰਤਿ ਪੰਥ ਸੁਧਾਰਿ।' ਰਾਮਰਾਇ ਜੀ ਦੇ ਦੋਹੁਰੇ ਦੇ ਨਾਲ ਹੀ ਉੱਤਰ ਦੇ ਪਾਸੇ ਉਹ ਟਿਕਾਣਾ ਹੈ ਜਿੱਥੇ ਬੈਠਕੇ ਸਤਿਗੁਰੂ ਜੀ ਨੇ ਨਿਆਂ ਕੀਤਾ ਸੀ, ਇਹ ਟਿਕਾਣਾ ਹੁਣ ਤਕ ਹੈ। ਪਹਿਲੋਂ ਮਹੰਤ ਜੀ ਤੇ ਸੇਵਾਦਾਰ ਆਪ ਜਗ੍ਹਾ ਦਿਖਾਲਦੇ ਤੇ ਦੱਸਿਆ ਕਰਦੇ ਸਨ ਕਿ ਐਥੇ ਦਸਮ ਗੁਰੂ ਜੀ ਬੈਠੇ ਸਨ, ਐਥੇ ਦਿਵਾਨ ਲਾਇਆ ਸੀ, ਐਥੇ ਦੰਡ ਦਿਤਾ ਸੀ, ਪਰ ਅਕਾਲੀ ਅੰਦੋਲਨ ਤੋਂ ਮਗਰੋਂ ਭੇ ਕਰਕੇ ਕਿ ਮਤਾਂ ਅਕਾਲੀ ਨਾਂ ਆ ਜਾਣ, ਟਿਕਾਣੇ ਦੱਸਣ ਵੇਲੇ ਹੁਣ ਕੁਛਕ ਸੰਕੋਚ ਤੋਂ ਕੰਮ ਲੈਂਦੇ ਹਨ।

ਦਰਬ ਦੇ ਗਾਰੀ॥੨੮॥ਬਹੁਰ ਗੁਰਨ ਕੀ ਸਮਤਾ ਚਹੈਂ। –ਹਮ ਬਡਿਆਇ ਤ ਪੂਜਾ ਲਹੈਂ। ਕਰਸੋ ਹਮਾਰੋ ਹੀ ਗੁਰ ਹੋਇ। ਹਮਰੇ ਬਿਨ ਧਨ ਦੇਇ ਨ ਕੋਇ–॥ ੨੯ ॥ ਇੱਤਯਾਦਿਕ ਹੈਕਾਰ ਅਫਾਰੇ। ਪਾਪ ਬ੍ਰਿੰਦ ਨੇ ਅਵਗਤਿ ਡਾਰੇ। ਛੁਟਸੋ ਨ ਕੋਊ ਜੋ ਗਹਿ ਲਏ।ਹਨੀਅਤਿ ਇਮ ਹੀ ਮਰਿ ਮਰਿ ਗਏ ॥੩੦॥ ਹੁਤੇ ਪੰਜਾਬ ਕੁਵਰ ਅਨੁਸਾਰੀ। ਤਿਨਹੁੰ ਮਸੰਦੀ ਦੇ ਤਿਸ ਬਾਰੀ। ਦੇਸ਼ ਬਿਦੇਸ਼ਨਿ ਬਿਖੈ ਪਠਾਏ।ਪਹੁੰਚਿ ਜਹਾਂ ਕਹਿੰ ਗੁਰ ਧਨ ਲਯਾਏ॥੩੧॥ ਇਮ ਸਭਿ ਰੀਤਿ ਸੁਧਾਰਨਿ ਕੀਨੀ। ਨਿਸ਼ਕੰਟਕ ਤਿਸਕੋ ਕਰਿ ਦੀਨੀ। ਮਨਭਾਵਤ ਕਰਿ ਹਰਖਤਿ ਹੋਈ। ਕਾਰ ਕਰਨਿ ਲਾਗੇ ਸਭਿ ਕੋਈ। ॥੩੨॥ਬੈਦੁਬਸਤ ਸਭਿ ਘਰ ਕੋ ਕਰਸੋ।ਮਾਨਵ ਦੁਸ਼ਟ ਨਿਕਾਰਨਿ ਕਰਸੋ। ਚਿਤ ਕੀ ਚਿੰਤਾ ਦੂਰ ਬਿਦਾਰੀ।ਪੁਨ ਕਲਗ਼ੀਧਰ ਕੀਨਸਿ ਤਯਾਰੀ॥੩੩॥ ਦੁਸ਼ਟ ਮਸੰਦ ਪ੍ਰਹਾਰ ਸੰਘਾਰੇ[1]।ਅੰਤਰ ਸਤਿਗੁਰ ਬੈਠਿਉਚਾਰੇ:'ਅਬਿਤੁਮ ਭਯੋ ਮਨੋਰਥ ਪੂਰਾ। ਨਿਰਬਾਹਹੁ ਘਰ ਕਾਰਜ ਰੂਰਾ'॥੩੪॥ਬਿਨੈ ਪੰਜਾਬ ਕੁਇਰ ਬਹੁ ਕਹੀ। 'ਤੁਮ ਬਿਨ ਕੋ ਕਰਿ ਸਕਿ ਇਮ ਨਹੀਂ। ਬਡੇ ਆਪ ਮਮ ਕਾਜ ਸੁਧਾਰੀ। ਸਭਿ ਬਿਧਿ ਕੀ ਮਮ ਚਿੰਤ ਨਿਵਾਰੀ ॥ ੩੫ ॥ ਆਗੈ ਸਦਾ ਸੰਭਾਰਤਿ ਰਹੀਅਹਿ। ਮੋ ਵਿਧਵਾ ਕੀ ਕਾਰ ਨਿਬਹੀਅਹਿ'। ਸੁਨਿ ਕਲਗ਼ੀਧਰ ਧੀਰਜ ਦੀਨਿ।'ਨਿਜ ਅਨੁਸਾਰਿ ਸਕਲਅਬਿ ਕੀਨਿ[2]॥੩੬॥ ਜਥਾ ਕਹੈਂ[3] ਤਿਮ ਕਾਰਜ ਕਰੈਂ। ਤ੍ਰਾਸ ਲਹੈਂ, ਨਹਿੰ ਬਿੱਪ੍ਰੋ ਧਰੈਂ[4]। ਕਹਿ ਇੱਤਯਾਦਿ ਉਠੇ ਤਿਸ ਕਾਲਾ। ਸ਼੍ਰੀ ਗੋਬਿੰਦ ਸਿੰਘ ਬਾਹੁ ਬਿਸਾਲਾ ॥ ੩੭ ॥ ਤਬਿ ਪੰਜਾਬ ਕੁਵਰ ਕਰ ਬੰਦੇ। ਬੰਦਨ ਕਰੀ ਚਰਨ ਅਰਬਿੰਦੇ। ਹੁਇ ਰੁਖਸਦ ਬਾਹਰ ਕੋ ਆਏ। ਕਰਸੋ ਕੂਚ ਦੁੰਦਭਿ ਬਜਵਾਏ॥੩੮॥ਤਤਛਿਨ ਜ਼ੀਨ ਤੁਰੰਗਮ ਡਾਰੇ। ਨਿਜ ਬਾਹਨ[5]ਪਰ ਹੁਇ ਅਸਵਾਰੇ।ਪਸ਼ਚਮ ਦਿਸ਼ਿ ਕੋ ਮੁਖ ਕਰਿ ਚਾਲੇ। ਭਈ ਬਾਹਨੀ[6] ਨਾਲ ਬਿਸਾਲੇ ॥੩੯ ॥ ਮਗ ਮਹਿੰ ਕਰਤਿ ਅਖੇਰ ਘਨੇਰੇ। ਜਮਨਾ ਤੀਰ ਤੀਰ ਤਰੁ ਹੇਰੇ[7]।ਅਨਿਕ ਭਾਂਤਿ ਕੀ ਸ਼ੋਭਾ ਧਾਰਤਿ। ਗਮਨਤਿ ਮਾਰਗ ਤਿਨਹੁੰ ਨਿਹਾਰਤਿ॥੪੦॥ਤੇਜ ਸਹਿਤ ਤੁਰਨਤਾ ਧਾਰੀ। ਸ਼੍ਰੀ ਗੋਬਿੰਦ ਸਿੰਘ ਕੀ ਅਸਵਾਰੀ। ਨਗਰ ਪਾਂਵਟੇ ਪਹੁੰਚਤਿ ਭਏ। ਲੋਕ ਹਜ਼ਾਰਹੁੰ ਅੱਗੂ ਅਏ* ॥ ੪੧ ॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਰਾਮਰਾਇ ਮਸੰਦ ਸਾੜਨ' ਪ੍ਰਸੰਗ ਬਰਨਨੰ ਨਾਮ ਨਵਮੋ ਅੰਸੂ ॥੯ ॥

[1]ਮਾਰ ਮਾਰ ਕੇ ਮਾਰ ਦਿੱਤੇ। [2]ਸਾਰੇ ਮਸੰਦ ਹੁਣ (ਤੁਹਾਡੇ) ਆਪਣੇ ਅਨੁਸਾਰੀ ਕਰ ਦਿੱਤੇ ਹਨ। [3]ਤੂੰ ਕਹੇਂਗੀ। [4]ਉਲਟਾ ਨਹੀਂ ਕਰਨਗੇ। [5]ਅਸਵਾਰੀ। [6]ਸੈਨਾ। [7]ਬ੍ਰਿੱਛ ਦੇਖੇ। *ਪਾ:–ਭਏ।

੧੦. ਫਤੇਸ਼ਾਹ ਦੇ ਲਾਗੀ ਆਏ। ਤੰਬੋਲ ਦੀ ਤਿਆਰੀ]।

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਦੁਸ਼ਟ ਮਸੰਦਨ ਮਾਰਿ।ਨਿਜ ਸਿੱਖਨ ਕੌ ਸੁਖ ਦਿਯੋ ਬਿਗਰਤਿ ਪੰਥ ਸੁਧਾਰਿ ॥੧॥ ਚੌਪਈ ॥ ਬਸੇ ਪਾਂਵਟੇ ਨਗਰ ਮਝਾਰਾ। ਜਹਿੰ ਸ਼੍ਰੀ ਜਮੁਨਾ ਸੁੰਦਰ ਧਾਰਾ। ਸ਼ਿਲਾ ਬਿਸਾਲ ਤੀਰ ਥਿਰ* ਜਹਾਂ[1]। ਕਰਿ ਮੱਜਨ ਕੌ ਬੈਠੇ ਤਹਾਂ॥੨॥ ਸ਼੍ਰੀ ਮੁਖ ਤੇ ਕਵਿਤਾ ਸ਼ੁਭ ਰਚੈਂ। ਛੰਦ ਸਵੈਯੇ ਸ਼ੁਭ ਪਦ ਖਚੈਂ। ਜਾਮ ਦਿਵਸ ਲੌ ਤਹਾਂ ਸੁਹਾਵੈਂ। ਕੋ ਕਾਰਜ ਕਿਤ[2] ਨਿਕਟ ਨ ਆਵੈ ॥੩॥ ਲਿਖਿਬੇ ਹਿਤ ਇਕ ਥਿਰੇ ਲਿਖਾਰੀ। ਹੋਇ ਇਕਾਂਕੀ ਕਰਹਿੰ ਬਿਚਾਰੀ।ਪੁਨ ਉਠਿ ਮਹਾਰਾਜ ਗੁਰ ਪੂਰੇ।ਅਚਹਿੰ ਅਸਨ ਨਾਨਾ ਬਿਧਿ ਰੂਰੇ ॥ ੪ ॥ ਵਰਤਹਿ ਦੇਗ ਅਤੋਟ ਭੰਡਾਰਾ। ਖਾਇੰ ਅਹਾਰਨਿ ਸਿੱਖ ਹਜ਼ਾਰਾ। ਆਵਹਿੰ ਜਾਇੰ ਨਿਤਾਪ੍ਰਤਿ ਨਏ। ਦਰਸਹਿੰ ਚਰਨ ਕਮਲ ਸੁਖ ਮਏ ॥ ੫ ॥ ਪੁਨ ਕਲਗ਼ੀਧਰ ਕੇਤਿਕ ਸਮੈਂ। ਥਿਰੇ ਪ੍ਰਯੰਕ ਆਇ ਨਰ ਨਿਮੈਂ। ਨੰਦ ਚੰਦ ਸੰਗੀ ਤੇ ਆਦਿ। ਬੈਦਤਿ ਬੈਠਹਿੰ ਧਰਿ ਅਹਿਲਾਦਿ॥੬॥ਰਾਜ ਸਾਜ ਕੀ ਬਾਤ ਅਨੇਕ।ਕਰਹਿੰ ਬੂਝਿ ਕਰਿ ਜਲਧਿ ਵਿਵੇਕ। ਅਪਰ ਪ੍ਰਸੰਗ ਕਹੈਂ ਮਨ ਭਾਏ। ਹਾਸ ਬਿਲਾਸ ਅਨੰਦ ਕੋ ਪਾਏ ॥੭॥ਪੁਨ ਸਤਿਗੁਰੂ ਕੁਛ ਕਰਹਿੰ ਅਰਾਮ।ਪੌਢਹਿੰ ਬਛ ਪ੍ਰਯੰਕ ਅਭਿਰਾਮ। ਜਾਮ ਤੀਸਰੇ ਉਠੈਂ ਗੁਸਾਈਂ। ਸੁੱਖਾ ਹੋਇ ਤਮਾਰ ਸਮੁਦਾਈ ॥੮॥ ਸਹਿਤ ਹਫੀਮ ਛਕਹਿੰ ਤਿਸ ਨਾਲੇ†।ਚਢਹਿੰਤੁਰੰਗਮ ਬਾਹਰਚਾਲੇ।ਕਿਤਿਕ ਦੂਰ ਪਸ਼ਚਮ ਦਿਸ਼ਿ ਤਹਾਂ।ਲਗਵਾਯੋ ਉਪਬਨ ਤਰੁ ਮਹਾਂ[a] ॥੯॥ ਆਰੂ ਦਾਰਮ[b], ਬ੍ਰਿੰਦ ਰਸਾਲ[c]।ਆਮਰੂਦ, ਕਦਲੀ[d], ਗੁਲਲਾਲ[e]। ਰਾਇਬੇਲ[f], ਚੰਬੇਲੀ

[1]ਜਿੱਥੇ ਕਿਨਾਰੇ ਤੇ ਵੱਡੀ ਸ਼ਿਲਾ ਟਿਕੀ ਹੈ। [2]ਕਿਸੇ ਕਾਰਜ ਲਈ ਕੋਈ। [a]ਬਾਗ ਬਹੁਤੇ ਬ੍ਰਿਛਾਂ ਵਾਲਾ। [b]ਅਨਾਰ। [c]ਅੰਬ। [d]ਕੇਲੇ। [e]ਲਾਲ ਫੁਲਾਂ (ਦੇ ਬੂਟੇ) ਜੈਸੇ ਜਾਪਾ ਕੁਸਮ। (ਅ) ਗੂੜ੍ਹੇ ਲਾਲ ਰੰਗ ਦਾ ਫੁਲ ਜਿਸ ਦੇ ਅੰਦਰ ਕਾਲਾ ਦਾਗ ਹੁੰਦਾ ਹੈ, ਜਿਸ ਨੂੰ ਗੁਲੇ ਲਾਲਾ ਕਹਿੰਦੇ ਹਨ। (ਏ) ਕਈ ਗਿਆਨੀ ਇਸ ਨੂੰ ਗੁਲ ਦੁਪਹਿਰੀ ਸਮਝਦੇ ਹਨ ਜੋ ਸਲੂਣਕ ਦੀ ਜਾਤ ਵਿਚੋਂ ਹੈ ਤੇ ਉਨ੍ਹਾਲੇ ਧੁੱਪ ਚੜ੍ਹਿਆਂ ਖਿਲਦਾ ਹੈ। [f]ਰਵੇਲ। *ਪਾ:–ਸੁਤੀਰਥ।

†ਜਾਪਦਾ ਹੈ ਕਿ ਕਵਿ ਜੀ ਨੇ ਗੁਰ ਬਿਲਾਸ ਭਾਈ ਸੁੱਖਾ ਸਿੰਘ ਤੋਂ ਭੰਗ ਅਫੀਮ ਦਾ ਖਿਆਲ ਲੈਕੇ ਯਾ ਰਵਾਯਤਨ ਸੁਣਕੇ ਆਪਣੀ ਖੋਜ ਕੀਤੇ ਬਿਨਾਂ ਹੀ ਲਿਖਿਆ ਹੈ। ਬੀਸ ਕੁ ਬਰਸ ਦੀ ਉਮਰ ਵਿਚ ਅਫੀਮ ਦੀ ਲੋੜ ਕਦ ਪੈਂਦੀ ਹੈ ਤੇ 'ਉਹ ਰਸੁ ਪੀਆ ਇਹ ਰਸੁ ਨਹੀਂ ਭਾਵਾ' ਮਹਾਂ ਵਾਕ ਦੇ ਜੀਵਨ ਵਾਲੇ ਪੈਗ਼ੰਬਰ ਅਵਤਾਰ ਤੇ ਗੁਰ ਪਰਮੇਸ਼ਰ ਕਦੇ ਇਹਨਾਂ ਦੁਖਦਾਈ ਚੀਜ਼ਾਂ ਦੇ ਮੁਥਾਜ ਹੋ ਸਕਦੇ ਸਨ ? ਅਜੇ ਤਕ ਜੰਗ ਬੀ ਨਹੀਂ ਆਰੰਭ ਹੋਏ ਜੋ ਕੋਈ ਜੰਗ ਦਾ ਬਹਾਨਾ ਹੀ ਦੇ ਸਕੇ ਕਿ ਜੁੱਧ ਵੇਲੇ ਲੋੜ ਹੁੰਦੀ ਹੈ। ਦੇਖੋ ਰੁਤ ੩ ਅੰਸੂ ੪੪ ਅੰਕ ੨੦ ਦੀ ਹੇਠਲੀ ਟੂਕ।

ਘਨੀ। ਆਲਬਾਲ ਸੁੰਦਰ ਜਲ ਸਨੀ ॥੧੦॥ ਸੇਵ[1], ਸੇਵਤੀ[2], ਦਲ ਫਲ ਫੂਲ। ਕਲਤਿ ਮਾਲਤੀ[3], ਤਰੁ ਦ੍ਰਿਢ ਮੂਲ[4]। ਅਬਿ ਲੌ ਥਲ ਤਿਸ ਖਰੇ ਰਸਾਲ[5]। ਕਹੈ ਸਿੰਘ ਕਵਿ ਪਿਖੇ ਬਿਸਾਲ* ॥੧੧॥ ਛਕਿ ਸੁੱਖਾ ਉਪਬਨ[6] ਕੋ ਆਵਹਿੰ। ਸੁਭਟ ਸੈਂਕਰੇ ਸੰਗ ਸਿਧਾਵਹਿੰ। ਸੌਚ ਸ਼ਨਾਨ ਕਰਹਿੰ ਤਿਸ ਥਾਨ। ਬੈਠਹਿੰ ਸਤਿਗੁਰ ਲਾਇ ਦਿਵਾਨ ॥੧੨॥ ਗਨ ਰਾਜਨਿ ਕੇ ਆਇੰ ਵਕੀਲ। ਦਰਸ਼ਨ ਕਰਹਿੰ ਸਰਾਹਿੰ ਸੁਸ਼ੀਲ। ਹੁਇ ਸ਼ਸਤ੍ਰਨਿ ਬਿੱਦਯਾ ਅੱਭਯਾਸ।ਹਨਹਿੰ ਲੱਛ ਬਹੁ ਧਰਹਿੰ ਹੁਲਾਸ॥੧੩॥ ਤੀਰ ਤੁਪਕ ਤੋਮਰ ਕੋ ਮਾਰਨਿ।ਬਾਰਿ ਬਾਰਿ ਭਟਹੁੰਨ ਨਿਹਾਰਨ।ਤੁਰੰਗ ਪਲਾਵਨ[7],ਕਬਹੁੰ ਫੈਧਾਵਨ[8]। ਅਨਿਕ ਚਲਾਕੀ ਫੈਰਿ ਦਿਖਾਵਨਿ॥੧੪॥ਇਸ ਪ੍ਰਕਾਰ ਕੋ ਅਨਿਕ ਬਿਲਾਸਨਿ। ਰਣ ਕਰਿਬੇ ਹਿਤ ਕਰਹਿੰ ਪ੍ਰਕਾਸ਼ਨਿ। ਸਿੱਖਨ ਮਹਿੰ ਜਹਿੰ ਕਹਿੰ ਜਸ ਫੈਲਾ। ਹਤੇ ਮਸੰਦ ਅਧਿਕ ਸੁਖਦੈਲਾ[9] ॥ ੧੫ ॥ ਸੈਧਨਾ ਭਏ ਆਇ ਪੁਨ ਡੇਰੇ। ਸੁਭਟ ਸ਼ਸਤ੍ਰ ਜੁਤਿ ਸੰਗ ਘਨੇਰੇ। ਸ਼ਬਦ ਕੀਰਤਨ ਕਰਹਿੰ ਰਬਾਬੀ। ਭਾਂਤਿ ਭਾਂਤਿ ਕੇ ਰਾਗ ਅਜਾਬੀ[10] ॥ ੧੬ ॥ ਬਾਗ਼ ਬੀਚ ਇਕ ਬਾਸੁਰ ਬੈਸੇ।ਸੁਰ ਸਿੱਖਨ† ਮਹਿੰ ਸੁਰਪਤਿ ਜੈਸੇ।ਫਤੇਸ਼ਾਹਿ ਸ਼੍ਰੀਨਗਰ ਭੁਪਾਲਾ। ਲਾਗੀ ਪਠੇ ਆਇ ਤਿਸ ਕਾਲਾ॥੧੭॥ ਕਰਿ ਬੰਦਨ ਕੋ ਦੀਨਸਿ ਪਾਤੀ। ਨ੍ਰਿਪ ਕੀ ਨਮੋ ਕੀਨਿ ਬੱਖਯਾਤੀ। ਆਨਿ ਕਾਵਰਾਂ[11] ਅਨਿਕ ਕਹਾਰਨਿ[12]।ਗੁਰ ਆਗੇ ਸਭਿ ਕੀਨਿ ਉਤਾਰਨਿ॥੧੮॥ਹਾਥ ਬੰਦਿ ਮਾਨਵ ਕਹਿੰ ਬਾਨੀ। ਮਹਿਪਾਲਕ ਬਹੁ ਬਿਨੈ ਬਖਾਨੀ। ਰੀਠ[13] ਪ੍ਰੰਗ ਫਲ ਆਦਿ ਪਠਾਈ। ਨਿਜ ਕੈਨਯਾ ਕੋ ਬਯਾਹ ਰਚਾਈ ॥੧੯॥ ਸਦਨ ਅਵਾਹਨ ਤੁਮ ਕੋ ਚਾਹਾ। ਹਿਤ ਬਡਿਆਈ ਅਧਿਕ ਉਮਾਹਾ।ਚਰਨ ਆਪ ਕੇ ਜਬਿ ਤਹਿੰ

---

[1]ਸੇਉ। [2]ਚਿੱਟਾ ਗੁਲਾਬ ਜੋ ਅਕਸਰ ਖੁਦਰੋ ਤੇ ਇਕਹਿਰਾ ਤੇ ਖੁਸ਼ਬੂਦਾਰ ਹੁੰਦਾ ਹੈ; ਵੈਦ ਦਵਾਈਆਂ ਵਿਚ ਵਰਤਦੇ ਹਨ। [3]ਸੁੰਦਰ ਮਾਲਤੀ। [4]ਬਿੱਛ ਪੱਕੀਆਂ ਜੜ੍ਹਾਂ ਵਾਲੇ। [5]ਅੰਬ। [6]ਬਾਗ। [7]ਨਸਾਉਣੇ। [8]ਛਾਲਾਂ ਮਰਵਾਉਣੀਆਂ। [9]ਸੁਖ ਦੇਣ ਵਾਲੇ (ਸ਼੍ਰੀ ਗੁਰੂ ਜੀ ਨੇ)। [10]ਅਸਚਰਜ। [11]ਵਹਿਗੀਆਂ। [12]ਕਹਾਰਾਂ ਨੇ। [13]ਰਾਜੇ ਨੇ ਰੀਂਢ ਭੇਜੀ ਹੈ ਸੁਪਾਰੀ ਆਦਿਕ। [ਸੂਚਨਾ--ਮੇਲੀ ਸੁਪਾਰੀ ਆਦਿ ਚੀਜ਼ਾਂ ਭੇਜ ਦੇਣ ਨੂੰ ਰੀਂਢ ਘੱਲਣੀ ਕਹਿੰਦੇ ਹਨ। ਇਹ ਰੀਂਢ ਮੇਲ ਨੂੰ ਸੱਦਣ ਵਾਸਤੇ ਘੱਲੀਦੀ ਹੈ। ਹੁਣ ਆਮ ਮੁਹਾਵਰਾ ਹੋ ਗਿਆ ਹੈ ਫੁਲਾਣੇ ਨੇ ਰੀਂਢ ਘੱਲੀ ਹੈ ਭਾਵ ਮੇਲ ਸੱਦਿਆ ਹੈ]।

*ਇਹ ਕਵੀ ਜੀ ਨੇ ਆਪ ਡਿੱਠਾ ਹੈ ਸਾਰਾ ਟਿਕਾਣਾ ਤੇ ਸਮਾਚਾਰ ਤੇ ਰਵਾਇਤਾਂ ਭੀ ਇਥੋਂ ਸਹੀ ਕੀਤੀਆਂ ਜਾਪਦੀਆਂ ਹਨ। †ਪਾ:--ਸਿੰਘਨ।

ਪਰੈਂ।ਸਭਿ ਭ੍ਰਾਤਨਿ ਤੇ ਬਡ੩ਾ ਧਰੈਂ[੭]॥੨੦॥ਸੁਨਿ ਸਤਿਗੁਰ ਤਿਨ ਧੀਰਜ ਦੀਨੋ।ਮਿਲਿ ਕਰਿ[੧] ਵਾਸ ਪਾਂਵਟੇ ਕੀਨੋ।ਭਈ ਭੋਰ ਨਿਜ ਨਿਕਟ ਬੁਲਾਇ। ਕਰੇ ਬਿਸਰਜਨ ਦਰਬ ਦਿਵਾਇ ॥ ੨੧ ॥ 'ਹਮਰੇ ਆਵਨਿ ਮਹਿੰ ਸੰਦੇਹੂ। ਸੰਗ ਭੂਰ ਸਿਖ ਸੈਨ ਸਨੇਹੂ[੨]। ਕਾਰਨ ਘਨੇ ਅਪਰ ਕਹਿੰ ਕਹਾਂ। ਰਾਜ ਅਨਿਕ ਆਇ ਹੈਂ ਜਹਾਂ॥੨੨॥ਹੁਇ ਨ ਪਰਹਿ ਕਿਸ ਸਾਥ ਬਖੇਰਾ।ਕੇਤਿਕ ਪੂਰਬ ਬਾਢਨੋ ਝੇਰਾ।ਨਿਜ ਦੀਵਾਨ ਪਠਾਵਨ ਕਰੈਂ। ਕੇਤਿਕ ਸੈਨ ਤਿਨਹੁੰ ਸੰਗ ਕਰੈਂ[੭] ॥੨੩॥ ਇੱਤ੩ਾਦਿਕ ਸੋ ਨਰ ਸੁਨਿ ਕਾਨ।ਬੰਦਤਿ ਨ੍ਰਿਪ ਢਿਗ ਕੀਨਿ ਪਧਾਨ । ਜਾਇ ਪ੍ਰਸੰਗ ਸੁਨਾਵਨਿ ਕਰਨੋ । ਬਚ ਕਲਗ਼ੀਧਰ ਜਥਾ ਉਚਰਨੋ॥੨੪॥ ਸਕਲ ਭਾਂਤਿ ਤ੩ਾਰੀ ਕਰਿਵਾਈ।ਢਤੋਸ਼ਾਹਿ ਉਰ ਮੋਦ ਬਢਾਈ।–ਬਹੁਤੇ ਆਇੰ ਮੇਲ ਮਹਿੰ ਰਾਜੇ।ਉਤ ਬਰਾਤ ਮਹਿੰ ਬ੍ਰਿੰਦਬਿਰਾਜੇ[੩] ॥੨੫॥ਸਕਲ ਗਿਰਨਧਾਰਾ ਪਤਿ ਮਿਲੋਂ।ਹੁਇ ਉਤਸਾਹ ਬ੩ਾਹ ਕੌ ਭਲੇ–। ਘਨੋ ਅੰਨ ਘ੍ਰਿਤ ਕੋ ਪਕਵਾਨ।ਮਧੁਰਕਰਹਿੰ ਰਖਵਾਇ ਮਹਾਨ॥੨੬॥ਤ੍ਰਿਣ ਦਾਨਾ ਕੇ ਸੈਚਿ ਅੰਬਾਰ । ਖਰਚਹਿੰ ਧਨ ਕੌ ਬਨਜੋ ਉਦਾਰ।ਇਤ ਸਤਿਗੁਰ ਉਰ ਬਿਖੈ ਬਿਚਾਰ।ਰਾਜਨੀਤਿ ਕੋ ਜਿਤਿਕ ਪ੍ਰਕਾਰ॥੨੭॥–ਕੰਨ੩ਾ ਬ੩ਾਹ ਬਿਖੈ ਕਛੁ ਦੇਨਾ । ਜਗਤ ਰੀਤਿ ਠਾਨਹਿ, ਸਭਿ ਲੇਨਾ । ਜਾਨਿ ਆਪਨੀ ਊਚ ਬਡਾਈ । ਦੁਤੀਏ ਪਿਖਹਿੰ ਬ੍ਰਿੰਦ ਗਿਰਰਾਈ–॥੨੮ ॥ ਬਹੁਰੋ ਚਿਤ ਉਦਾਰ ਗੁਰ ਕੇਰਾ । ਧਾਂਤੇ ਚਾਹਤਿ ਦਿਯੋ ਘਨੇਰਾ । ਜੇਵਰ ਜਰੇ ਜਰਾਵ[੪] ਜਵਾਹਰ । ਜਾਗਤਿ ਜ਼ੇਬ ਜਿਨਹੁੰ ਕੀ ਜ਼ਾਹਰ ॥ ੨੯ ॥ ਸੁੰਦਰ ਕੁੰਦਨ ਕੇ[੫] ਕਰਿਵਾਏ । ਬਹੁਤ ਦਰਬ ਜਿਨ ਊਪਰ ਲਾਏ । ਪਸ਼ਮੰਬਰ ਪਾਟੰਬਰ ਘਨੇ। ਗੋਟਾ ਜ਼ਰੀ ਲਾਗ ਬਰ ਬਨੇ ॥ ੩੦ ॥ ਬਾਸਨ[੬] ਕੰਚਨ ਰਜਤ[੭] ਘਰਾਏ। ਕਾਰੀਗਰਨਿ ਅਨੇਕ ਬਨਾਏ। ਇੱਤ੩ਾਦਿਕ ਦਾਇਜ ਕੇ ਹੇਤੁ । ਧਨ ਗਨ ਦੀਨਸਿ ਕ੍ਰਿਪਾਨਿਕੇਤ ॥੩੧॥ ਸ੩ਾਲਾਖ ਕੋ ਕਰਿ ਤੰਬੋਲ[੮]। ਬਸਤੁ ਅਜਾ-ਇਬ ਜਿਨ ਬਹੁ ਮੋਲ । ਨੰਦਚੰਦ ਸਭਿ ਤ੩ਾਰ ਕਰਾਇ । ਸ਼੍ਰੀ ਸਤਿਗੁਰ ਕੋ ਦੀਨਿ ਦਿਖਾਇ ॥੩੨॥ ਅਵਿਲੋਕਤਿ ਪ੍ਰਭੁ ਹੁਕਮ ਬਖਾਨਾ।'ਦਯਾਰਾਮ ਪ੍ਰੋਹਤ ਮਤਿਵਾਨਾ।ਤੋਹਿ ਸਹਿਤ ਲੈ ਚਮੂੰ ਘਨੇਰੀ।ਪਹੁੰਚਨਿ ਬਨਹਿ ਬ੩ਾਹ

[੧]ਮੁਲਾਕਾਤ ਤੋਂ ਮਗਰੋਂ (ਉਨ੍ਹਾਂ ਲਾਗੀਆਂ ਨੇ) । [੨]ਭਾਵ ਸਿੱਖ, ਫੌਜ ਤੇ ਮਿੱਤ੍ਰ ਸੰਬੰਧੀ (ਸੰਗੋ ਸ਼ਾਹ ਆਦਿਕ)ਬਹੁਤ ਨਾਲ ਹਨ ।[੩](ਮੇਰੇ ਘਰ)ਮੇਲ(ਮਾਂਵੀ)ਬਣਕੇ ਬਹੁਤੇ ਰਾਜੇ ਆਉਣਗੇ,ਉਧਰੋਂ ਜੰਵ ਵਿਚ ਭੀ ਬਹੁਤੇ ਰਾਜੇ ਬਿਰਾਜਣਗੇ।[੪]ਜੜਾਊ।[੫]ਖਾਲਸ ਸੋਨੇ ਦੇ।[੬]ਭਾਂਡੇ।[੭]ਸੋਨੇਚਾਂਦੀ ਦੇ। [੮]ਨਿਉਂਦਾ।

ਜਿਸ ਬੇਰੀ ॥੩੩॥ ਸੈਲਪਤਨਿ ਕੋ ਗਨ ਜਬਿ ਮਿਲੈਂ। ਕਰਹੁ ਦਿਖਾਵਨਿ ਤਬਿ ਸਭਿ ਭਲੇ'।ਨੰਦ ਚੰਦ ਅਰੁ ਦਿਜ ਸੁਨਿ ਕਰਿਕੈ।ਬੂਝਨਿ ਲਾਗੇ ਰਿਦੈ ਬਿਚਰਿਕੈ॥੩੪॥'ਪਰਬਤ ਪਾਲਿਕ[1] ਕਿਤਿਕ ਬਿਰੋਧੀ।ਭੀਮਚੰਦ ਤੇ ਆਦਿ ਕਰੋਧੀ।ਭਏ ਮੇਲ ਤੇ ਵਧਹਿ ਬਖੇਰਾ।ਆਵਨ ਮੁਸ਼ਕਲ ਹੁਇ ਤਿਸ ਬੇਰਾ। ॥੩੫॥ਪੰਥ ਪਹਾਰਨ ਬਿਖਮ ਬਡੇਰੇ। ਕੌਨ ਸਹਾਇਕ ਹੁਇ ਤਿਸ ਬੇਰੇ?'। ਸੁਨਿ ਕਲਗੀਧਰ ਹੁਕਮ ਬਖਾਨਾ।'ਸੰਸ਼ਯ ਕਹਾਂ ਏਵ ਤੁਮ ਠਾਨਾ॥ ੩੬॥ ਦਿਢ ਨਿਸ਼ਚਾ ਉਰ ਰਾਖਹੁ ਐਸੇ। ਸਤਿਗੁਰ ਕਰਹਿਂ ਪਠਾਵਨਿ ਜੈਸੇ।ਤਿਮ ਹੀ ਸਤਿਗੁਰ ਲਜਾਵਨਿ ਕਰੈਂ। ਅਪਨੇ ਜਾਨਹਿਂ ਰੱਛਾ ਧਰੈਂ ॥ ੩੭ ॥ ਜੋ ਸਿਖ ਮੋਰੋ ਗਹੈ ਅਲੰਬ[2]। ਕਰੈਂ ਮਿਟਾਵਨਿ ਬਿਘਨ ਕਦੰਬ[3]। ਜੋ ਰਾਖਹਿਂ ਨਿਤ ਮੋਰ ਭਰੋਸਾ। ਤਿਨ ਕੋ ਨਿਕਟ ਨ ਪਹੁੰਚੈ ਦੋਸ਼ਾ ॥ ੩੮ ॥ ਅੰਗ ਸੰਗ ਗੁਰ ਬਨਹਿਂ ਸਹਾਈ।ਤਾਤੀ ਵਾਉ ਨ ਲਾਗਨਿ ਪਾਈ।ਜੋ ਨਹਿਂ ਸਿਮਰਹਿਂ ਮੋਕਹੁ ਕਦੇ। ਨਿਜ ਬਲ ਪਰ ਬਿਸਵਾਸੀ[4] ਰਿਦੇ ॥ ੩੯ ॥ ਨਹਿਂ ਤਿਨ ਕੋ ਮੈਂ ਬਨਹੁੰ ਸਹਾਈ। ਗੁਰ ਸੰਗੀ ਹੁਇਂ ਜੋ ਸ਼ਰਨਾਈ[5]। ਯਾਂ ਤੇ ਸਦਾ ਰਾਖ ਬਿਸਵਾਸਹਿ। ਪ੍ਰਭੁ ਹੁਇਂ ਸਦਾ ਦਾਸ ਕੇ ਪਾਸਹਿ'॥੪੦॥ ਸੁਨਿ ਦੋਨਹੁੰ ਕੋ ਧੀਰਜ ਆਯੋ। ਕਰਿ ਨਿਸ਼ਚਾ ਤਬਿ ਸੀਸ ਨਿਵਾਯੋ। ਸਕਲ ਵਸਤੁ ਕੀ ਤਮਾਰੀ ਠਾਨਿ। ਗੁਰ ਆਗਮਾ ਤੇ ਚਹਸਿਪਯਾਨ॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਨੰਦ ਚੰਦ' ਪ੍ਰਸੰਗ ਬਰਨਨੰ ਨਾਮ ਦਸਮੋ ਅੰਸੂ ॥ ੧੦ ॥

੧੧. [ਨੰਦ ਚੰਦ ਤੇਂ ਬੋਲ ਲੈਕੇ ਗਿਆ। ਬਰਾਤ]।

ਦੋਹਰਾ ॥ ਬੀਤ ਗਈ ਜਬਿ ਜਾਮਨੀ ਉਠਹਿਂ ਪ੍ਰਾਤਿ ਕੋ ਪਾਇ। ਠਾਨਯੋ ਸੌਚ ਸ਼ਨਾਨ ਕੋ ਭਏ ਤਮਾਰ ਤਬਿ ਆਇ॥੧॥ ਚੌਪਈ। ਚਰਨ ਬੰਦਨਾ ਗੁਰ ਕੋ ਕਰਿ ਕੈ।ਸਗਰੀ ਵਸਤੁ ਭਲੇ ਸੰਭਰਿਕੈ[6]। ਸੰਗ ਪੰਚ ਸੈ ਲੇ ਅਸਵਾਰ। ਧਾਰੇ ਧਨੁਖ ਬਾਨ ਹੱਥਯਾਰ॥੨॥ਤੋਮਰ ਤਰਵਾਰਨਿ ਕਰ ਧਰਿ ਕੈ।ਗਮਨੇ ਚਪਲ ਤੁਰੰਗਮ ਚਰਿਕੈ। ਸਵਾਲਾਖ ਕੋ ਲੇ ਤੰਬੋਲ[7]। ਵਸਤੁ ਅਜਾਇਬ ਜਿਨ ਬਹੁ ਮੋਲ ॥ ੩ ॥ ਸਕਲ ਕਹਾਰਨਿ ਤੇ ਉਚਵਾਈ। ਪ੍ਰਸਥਾਨੇ ਸ਼੍ਰੀ ਨਗਰ ਸਥਾਈ। ਮਾਰਗ ਸਕਲ ਉਲੰਘਤਿ ਗਏ। ਰਜਧਾਨੀ ਪੁਨ ਪਹੁੰਚਤਿ ਭਏ ॥੪ ॥ ਫਤੇਸ਼ਾਹਿ ਸੁਨਿਕੈ ਮਹਿਪਾਲ। ਡੇਰੇ ਹੇਤੁ ਕਹਯੋ ਤਤਕਾਲ। 'ਪੁਰਿ ਅੰਤਰ ਇਕ ਸਦਨ ਬਿਸਾਲਾ। ਤਹਾਂ ਦੇਹੁ ਡੇਰਾ ਨਿਜ ਘਾਲਾ' ॥ ੫ ॥

[1]ਪਹਾੜੀ ਰਾਜੇ। [2]ਆਸਰਾ। [3]ਸਾਰੇ। [4]ਆਪਣੇ ਬਲ ਤੇ ਭਰੋਸੇ ਵਾਲੇ। [5]ਜੋ ਸ਼ਰਨ ਹਨ ਗੁਰੂ ਉਹਨਾਂ ਦੇ ਸੰਗ ਹੈ। [6]ਸੰਭਾਲਕੇ। [7]ਨਿਉਂਦਾ।

ਸਾਦਰ ਜਬਿ ਸੋ ਥਾਨ ਦਿਖਾਯੋ।ਕਰਿ ਬਿਚਾਰਨੰਦਚੰਦ ਅਲਾਯੋ।'ਸਤਿਗੁਰ ਕੇ ਸਿਖ ਸੈਗ ਹਮਾਰੇ। ਉੱਚ[1] ਸੁਭਾਵ ਜਿਨਹੁੰ ਰਣ ਪਯਾਰੇ ॥ ੬ ॥ ਅੰਤਰ ਨਗਰ ਹਰਖ ਨਹਿੰ ਮਾਨਹਿੰ।ਥਾਨ ਕੁਸ਼ਾਦ[2] ਲੇਨਿਕੌਠਾਨਹਿੰ।ਡੇਰਾਕਰਤਿ ਪਰਸਪਰ ਲਰਹਿੰ। ਖੜਗ ਪ੍ਰਹਾਰਨਿ ਤੇ ਨਹਿੰ ਡਰਹਿੰ॥੭॥ਪੁਰਿ ਜਨ ਸੋਂ ਇਹ ਕਰਹਿੰ ਬਖੇਰਾ । ਹੁਕਮ ਨ ਮਾਨਤਿ ਹੈਂ ਕਿਸ ਕੇਰਾ । ਇਕ ਗੁਰ ਬਿਨਾ ਨ ਜਾਨਹਿੰ ਆਨ । ਲਰਤਿ ਨ ਧਾਰਹਿੰ ਕਿਸ ਕੀ ਕਾਨ॥੮॥ ਯਾਂ ਤੇ ਸਿਵਰ ਇਨਹੁੰ ਕੋ ਆਛੈ । ਵਹਿਰ ਕੁਸ਼ਾਦ ਥਾਨ ਮਹਿੰ ਬਾਂਛੈ । ਸੌਚ ਸ਼ਨਾਨ ਸੁਖੈਨ ਸੁ ਠਾਨਹਿੰ । ਅੰਤਰ ਥਲ ਤੇ ਹਰਖ ਨ ਮਾਨਹਿੰ*[3] ॥ ੯ ॥ ਸਿਵਰ ਕਰਾਵਣ ਹਾਰ ਜਿ ਆਇ । ਸੁਨਿ ਕਰਿ ਨਿਪ ਕੋ ਜਾਇ ਸੁਨਾਇ । 'ਗੁਰ ਦਿਵਾਨ ਉਤਰਹਿ ਨਹੀਂ ਅੰਤਰ ।ਚਾਹਤਿ ਡੇਰਾ ਵਹਿਰ ਨਿਰੰਤਰ'॥੧੦॥ ਫਤੇਸ਼ਾਹ ਸੁਨਿ ਕਰਿ ਪੁਨ ਭਾਖਾ । 'ਇਸ ਪ੍ਰਕਾਰ ਕੀ ਜੋ ਅਭਿਲਾਖਾ।ਪੰਚ ਪਾਂਵਟੇ ਪਰ ਉਪਬਨ[4] ਹੈ।ਤਹਾਂ ਉਤਾਰਹੁ ਜਿਮ ਸੁਖ ਮਨਿ ਹੈ'॥੧੧॥ਇਮ ਸੁਨਿ ਨਰ ਬਹੋਰ ਕਰਿ ਲਯਾਏ। ਬਾਗ਼ ਬਿਸਾਲ ਸਿਵਰ[5] ਕਰਿਵਾਏ। ਦਾਵ ਘਾਵ ਆਪਨਿ ਰਖਿ ਸਾਰਾ । ਸਤਿਗੁਰ ਦਲ ਡੇਰੋ ਪਿਖਿ ਡਾਰਾ ॥ ੧੨ ॥ ਸੈਗਰ[6] ਲਯੋ ਅਧਿਕ ਬੈਧਵਾਇ । ਨਿਜ ਤਕਰਾਈ ਭਲੇ ਕਰਾਇ । ਇਕ ਜਾਮਨਿ ਕਰਿ ਬਾਸ ਬਿਤਾਈ।ਗਏ ਪ੍ਰਾਤ ਮਿਲਿਬੇ ਗਿਰਰਾਈ॥੧੩॥'ਤੁਮਕੌ ਖੁਸ਼ੀ ਕਰੀ ਗੁਰ ਪੂਰੇ । ਦਾਇਜ ਪਠਨੋ ਮੋਲ ਬਹੁ ਰੂਰੇ।ਅਪਨੋ ਜਾਨਿ ਦਯਾ ਉਰ ਛਾਈ । ਸਦਲ ਭੇਜ ਮੁਹਿ ਹਿਤ ਬਡਿਆਈ[7]॥੧੪ ॥ਫਤੇਸ਼ਾਹ ਕਰ ਜੋਰਿ ਉਚਾਰਾ।'ਹਮ ਪਰ ਕਰਨੋ ਅਧਿਕ ਉਪਕਾਰਾ। ਸੇਵਕ ਸਦਾ ਗੁਰੂ ਘਰ ਕੇਰੋ।ਇਤੋ ਸੁਜਸ਼ ਚਾਹਤਿ ਸੋ ਮੇਰੋ' ॥ ੧੫ ॥ ਇੱਤਮਾਦਿਕ ਕਹਿ ਆਪਸ ਮਹੀਆ।ਆਏ ਸਿਵਰ ਪਰਨੋ ਨਿਜ ਜਹੀਆ।ਨਿਤ ਭੂਪਤਿ ਸੇਵਾਕਰਿਵਾਵੈ। ਤ੍ਰਿਣ ਦਾਨਾ ਇਨ ਸਕਲ ਪੁਚਾਵੈ॥੧੬॥ਖਾਨ ਪਾਨ ਕਰਿ ਸ੍ਵਾਦ ਮਹਾਨੇ । ਨਿਸ ਦਿਨ ਬਨੇ ਰਹਿਤ ਸਵਧਾਨੇ । ਫਤੇਸ਼ਾਹ ਨਿਤ ਪ੍ਰਤਿ ਸਤਿਕਾਰੀ । ਹਿਤ ਬਰਾਤ ਕੇ ਠਾਨਹਿ ਤਯਾਰੀ॥੧੭॥ਇਸ ਪ੍ਰਕਾਰ ਇਤ ਕੋ ਬਿਰਤਾਂਤ।

[1]ਤੇਜ਼ । [2]ਖੁੱਲ੍ਹਾ । [3]ਬਾਗ । [4]ਡੇਰਾ । [5]ਸੈਨਾ ਦੇ ਆਰਜ਼ੀ ਡੇਰੇ ਦੇ ਉਦਾਲੇ ਕੰਧ ਯਾ ਉੱਚਾ ਮਿੱਟੀ ਦਾ ਥੜਕੋਟ ਯਾ ਛਾਪਿਆਂ ਦੀ ਵਾੜ ਜੋ ਬਾਹਰੋਂ ਕਿਸੇ ਨੂੰ ਛੇਤੀ ਅੰਦਰ ਨਾ ਜਾਣ ਦੇਵੇ। [ਸੰਸ:, ਸੈਗਰ]। [6]ਆਪ ਦੀ ਵਡਿਆਈ ਵਾਸਤੇ ਮੈਨੂੰ ਫੌਜ ਸਣੇ ਘੱਲਿਆ ਹੈ। *ਕਵਿ ਜੀ ਇਥੇ ਨੰਦਚੰਦ ਦੀ ਨੀਤੀ ਨਿਪੁਨਤਾ ਦਿਖਾ ਰਹੇ ਹਨ।

ਉਤ ਕੀ ਸੁਨੀਅਹਿ ਆਇ ਬਰਾਤ।ਭੀਮਚੰਦ ਸਭਿ ਨ੍ਰਿਪਤ ਪਹਾਰੀ। ਮਿਲਨੋ ਮੇਲ ਜਹਿਂ ਕਹਿਂ ਤੇ ਭਾਰੀ ॥ ੧੮ ॥ ਬਹੁ ਧਾਰਨਿ ਕੋ ਮਹਿਪਤਿ ਆਏ।ਨਿਜ ਨਿਜ ਦਲ ਸਕੇਲ ਕਰਿ ਲਯਾਏ।ਬਸਤ੍ਰ ਸ਼ਸਤ੍ਰ ਤੇ ਬਨਿ ਠਨਿ ਭਲੇ।ਆਨਿ ਆਨਿ ਚਹੁ ਦਿਸ਼ਿ ਤੇ ਮਿਲੇ ॥੧੯॥ ਦਲ ਸਕੇਲ ਬਹੁ ਸ਼ਗਨ ਮਨਾਇ। ਗਨ ਨਾਰਿਨਿ ਤੇ ਗੀਤ ਗਵਾਇ। ਬਡੀ ਬਰਾਤ ਜੋਰਿ ਕਰਿ ਚਢਨੋ। ਬਾਜੇ ਬਹੁ ਬਜਾਇ ਮੁਦ ਬਢਨੋ ॥ ੨੦ ॥ ਮੰਗਲ ਕਰਿਤੇ ਅਨਿਕ ਪੁਕਾਰਾ। ਉਲੰਘੇ ਪੰਥ ਬਿਖਮ ਸਮ ਸਾਰਾ[1]। ਨਿਕਟ ਪਾਂਵਟੇ ਕੇ ਚਲਿ ਗਏ।ਕੋਸ ਦੋਇ ਤੈ ਉਤਰਤਿ ਭਏ॥੨੧॥ਸੈਧਨਾ ਸਮੈ ਟਿਕਨੋ ਜਬਿ ਡੇਰਾ। ਬਾਤ ਸੁਨੀ ਪ੍ਰਭੁ ਕੀ ਤਿਸ ਬੇਰਾ*।–ਪੰਥ ਪ੍ਰਾਪਤਿ ਕੋ ਜਿਸ ਥਲ ਗਵਨੂ। ਉਤਰੇ ਤਹਾਂ ਸਦਲ ਬਲ ਭਵਨੂ[2]॥੨੨॥ਸੁਨਿ ਕਰਿ ਚਿਤ ਉਪਜੀ ਦੁਚਿਤਾਈ[3]।–ਕਿਸ ਪ੍ਰਕਾਰ ਹਮ ਉਲੰਘਹਿਂ ਜਾਈ ?–।ਹੇਤੁ ਮੰਤ੍ਰ[4] ਕੋ ਸਕਲ ਬੁਲਾਏ। ਭੀਮਚੰਦ ਢਿਗ ਗਿਰਪਤਿ ਆਏ ॥ ੨੩ ॥ ਇਕ ਗੁਲੇਰੀਆ ਨਾਮ ਗੁਪਾਲ। ਮੰਡੀਪਤਿ, ਸੁਕੇਤ, ਜਸੁਵਾਲਿ। ਆਦਿ ਹੈਂਹੂਰੀ ਜੋਤਿਕ ਸਾਥ।ਸਭਿ ਮਿਲਿ ਥਿਰੇ ਵਹਿਰ† ਗਿਰਨਾਥ॥੨੪॥ਸਭਿ ਕੋ ਕਰਿ ਆਦਰ ਕਹਿਲੂਰੀ। ਬੋਲਨੋ 'ਇਕ ਚਿੰਤਾ ਵਧਿ ਭੂਰੀ। ਸ਼੍ਰੀ ਗੁਰ ਸੈਗ ਵਿਗਾਰ ਹਮਾਰਾ। ਭਯੋ ਪ੍ਰਥਮ ਰਣ ਕਸੋਹੂੰ ਟਾਰਾ[5]॥੨੫॥ਪੰਥ ਪ੍ਰਾਪਤਿ ਕੋ ਮਹਿਂ ਤਿਨ ਡੇਰਾ। ਨੇਰ ਪਰੈ, ਹੁਇ ਹੈ ਭਟ ਭੇਰਾ। ਉਤਸਵ ਬਰਾਹ ਜਾਨਿ ਕਰਿ ਟਾਰੇ। ਅਬਿ ਕਿਮ ਉਲੰਘਹਿ ਦਲ ਬਲ ਭਾਰੇ[6] ॥੨੬॥ ਤਬਿ ਜਸੁਵਾਲਿ ਕੇਸਰੀ ਚੰਦ। ਆਦਿ ਗੁਲੇਰੀ ਅਪਰ ਨਰਿੰਦ।ਕਹਤਿ 'ਧੀਰ ! ਕਸੋਂ ਚਿੰਤਾ ਠਾਨੀ। ਕਿਤਕ ਸੈਨ ਗੁਰ ਕੇ ਸੈਗ ਜਾਨੀ?॥੨੭॥ਹਮ ਸਗਰੇ ਮਹਿਪਤਿ ਦਲ ਸੈਗ। ਕਸੋਂ ਕਰਿ ਟਰਹਿਂ ਕਰਨਿ ਤੇ ਜੰਗ।ਅਲਪ ਚਮੂੰ[6] ਤੇ ਤ੍ਰਾਸ ਨ ਮਾਨੈਂ।ਨਿਜ ਬਲ ਤੇ ਆਗੈ ਪ੍ਰਸਥਾਨੈਂ॥੨੮॥ਅਬਿ ਤੁਮ ਪੂਰਬ ਪਠਹੁ ਵਜ਼ੀਰ। ਜਾਨਹਿ ਭੇਦ ਜਿਤਿਕ ਭਟ ਭੀਰ।ਨਿਜ ਪ੍ਰਾਕ੍ਰਮ ਕੋ ਭਾਖਿ ਸੁਨਾਵੈ।–ਦਿਹੁ ਮਗ ਨਤੁ

[1]ਬਿਖੜਾ ਤੇ ਪੱਧਰਾ ਸਾਰਾ। [2]ਦਲ ਸਹਿਤ ਬਲ ਦੇ ਘਰ(ਸ਼੍ਰੀ ਗੁਰੂਜੀ)।[3]ਚਿੰਤਾ।[4]ਸਲਾਹ ਲਈ। [5]ਕਿਵੇਂ ਨ ਕਿਵੇਂ ਟਾਲਿਆ ਹੈ।[6](ਗੁਰੂ ਜੀ ਦੀ) ਥੋੜੀ ਫੌਜ ਤੋਂ। ਇਸ ਤੋਂ ਟਪਕ ਰਿਹਾ ਹੈ ਕਿ ਗਾਜਿਆਂ ਦੇ ਨਾਲ ਫੌਜ ਬਹੁਤ ਸੀ।

*ਗੁਰੂ ਜੀ ਦੇ ਪਾਉਂਟੇ ਹੋਣ ਦਾ ਪਤਾ ਤਾਂ ਪਹਿਲੋਂ ਤੋਂ ਜ਼ਰਰ ਹੋਣਾ ਹੈ ਪਰ ਫੌਜਾਂ ਸਹਿਤ ਹੋਣ ਦਾ ਤੇ ਦੁਰਗ ਰਚੇ ਹੋਣ ਦਾ ਵਿਸਥਾਰ ਦਾ ਪੂਰਾ ਪਤਾ ਭਾਵੇਂ ਇੱਥੇ ਆ ਕੇ ਪਤਾ ਲੱਗਾ ਹੋਵੇ। †ਪਾ:–ਬਹੁਰ।

ਡੇਰਾ ਲੁਟਿ ਜਾਵੈ--'॥੨੯॥ਭੀਮਚੰਦ ਸੁਨਿ ਰਾਜਨਿ ਬਾਨੀ।ਨਿਜ ਉਤਸਵ ਲਖਿ ਤਿਨਹੁੰ ਬਖਾਨੀ। 'ਰਣ ਕਰਿਬੇ ਕੀ ਬਾਤ ਨ ਆਛੀ। ਸ਼ਾਦੀ ਸੈਲਪਤਿਨਿ ਘਰ ਬਾਛੀ॥੩੦॥ਪਰੇ ਜੰਗ ਹੁਇ ਮਾਰਨ ਮਰਨੋ। ਭਏ ਸ਼ੋਕ ਆਨੰਦ ਹੁਇ ਹਰਨੋ[1]। ਨਿਸ਼ਚੈ ਲਰਸੋ ਚਹੈਂ ਇਕ ਬਾਰੀ। ਸੁਤ ਸ਼ਾਦੀ ਤੇ ਲਖਹੁ ਪਿਛਾਰੀ॥ ੩੧ । ਯਾਂ ਤੇ ਕਰਸੋ ਪ੍ਰਥਮ ਮੈਂ ਟਾਰਾ। ਏਵ ਮਤੋ ਉਰ ਜਾਨਿ ਹਮਾਰਾ। ਅਬਿ ਤੌ ਬਿਨੈ ਕਰਨਿ ਹੀ ਬਨੈ। ਜਿਸ ਤੇ ਜਾਨਹਿੰ ਪ੍ਰੇਮੀ ਸਨੈ॥੩੨॥ ਅਪਰ ਥਾਨ ਕੋ ਪੰਥ ਨ ਨੇਰੋ। ਜੇ ਕੋ ਅਹੈ ਪਰਤਿ ਥਡ ਫੇਰੈ[2]। ਤਿਤ ਕੌ ਗਮਨਤਿ ਸਾਹਾ ਟਰੈ।ਪੀਛੇ ਪਹੁੰਚਿ ਕਹਾਂ ਤਬਿ ਕਰੈਂ॥੩੩॥ ਥਡੋ ਬਿਰਸ ਉਤਸਵ ਮਹਿੰ ਪਰਿਹੀ। ਜੇ ਬਿਰੋਧ ਅਬਿ ਗੁਰ ਸੰਗ ਧਰਿਹੀ।ਰਾਜ ਘਾਟ ਪਰ ਕੀਨਸਿ ਡੇਰਾ[3]। ਆਪ ਸੂਰਮਾ ਬਲੀ ਥਡੇਰਾ ॥ ੩੪ ॥ ਸਭਿ ਬਿਧਿ ਕੀ ਹੁਇ ਹੈ ਤਕਰਾਈ। ਬਲ ਤੇ ਕਸੋਂ ਹੂੰ ਦੇਹਿ ਨ ਜਾਈ। ਸੁਮਤਿ ਬਿਚਾਰ ਕਰਹੁ ਛਲ ਐਸੇ। ਇਸੀ ਪੰਥ ਮਹਿੰ ਗਮਨੈਂ ਜੈਸੇ ॥ ੩੫॥ ਸਾਥ ਸਾਮਤਾ[4] ਨੀਕੀ ਬਾਤ। ਸੁਖ ਸੋਂ ਪਹੁੰਚੈ ਸਕਲ ਬਰਾਤ'। ਭੀਮਚੰਦ ਤੇ ਸੁਨਿ ਕਰਿ ਬਾਨੀ। ਕਰਿ ਲਗਿ ਗਰਬ* ਨ੍ਰਿਪਤ ਸਭਿ ਮਾਨੀ[5] ॥ ੩੬ ॥ 'ਪਠੌ ਵਜੀਰ ਕਰਨਿ ਕੌ ਬਿਨਤੀ।ਪੀਛੇ ਲਰਹਿੰ' ਕੀਨਿ ਮਿਲਿ ਗਿਨਤੀ। ਛਲਸੋ ਚਹੈਂ ਸਰਬੱਗਨ ਮਤਿ ਕੋ[6]। ਬਲ ਚਾਤੁਰਤਾ ਲਖਿ ਨਿਜ ਮਤਿ ਕੋ ॥੩੭॥ ਭਾਵਹੀਨ ਮਤਿਮੰਦ ਪਹਾਰੀ। ਕਿਨਹੁ ਨ ਨੀਕੀ ਰਿਦੈ ਬਿਚਾਰੀ। ਸੁਮਤਿਵੰਤਿ ਨਿਜ ਸਚਿਵ ਬੁਲਾਯੋ। ਸਾਦਰ ਸਭਿਨਿ ਬੀਚ ਬੈਠਾਯੋ॥੩੮॥ ਨਿਜ ਆਸ਼ੈ ਸਗਰੋ ਸਮੁਝਾਵਾ। 'ਨਹੀਂ ਚਹੈਂ ਹਮ ਸੈਘਰ[7] ਪਾਵਾ।ਜਸੋਂ ਕਸੋਂ ਕਰਿ ਮਾਰਗ ਇਹ ਲੈਨਾ।ਸਾਚ ਝੂਠ ਹਿਤ ਚਹਿਕਹਿ ਦੇਨਾ[8]॥੩੯॥ਬਾਤਨ ਸੋਂ ਰਿਝਾਇ ਗੁਰ ਲੀਜੈ। ਇਤ ਕੇ ਬਿਨੈ ਬਾਕ ਕਹਿ ਦੀਜੈ। ਜੇ ਦਾਨਾਇ ਜਗਤ ਮਹਿੰ ਅਗਰ[9]। ਬਿਬਸ ਲਖਹਿੰ ਕਾਰਜ ਕਛੁ ਬਿਗਰੇ[10]॥ ੪੦ ॥

[1]ਨਾਸ਼। [2]ਫੇਰ ਪੈਂਦਾ ਹੈ ਭਾਵ ਰਾਹ ਲੰਮਾ ਹੈ। [3]ਵਡੇ ਘਾਟ ਪਰ ਗੁਰੂ ਜੀ ਦਾ ਡੇਰਾ ਹੈ। *ਸੁਲਹ ਨਾਲ। [4]ਹੰਕਾਰ ਕਰਨ ਲਗੇ (ਪਰ) ਸਾਰੇ ਰਾਜਿਆਂ ਮੰਨ ਲਈ। [5]ਭਾਵ ਗੁਰੂ ਜੀ, ਜਿਨ੍ਹਾਂ ਦੀ ਬੁੱਧੀ ਸਰਬੱਗਜ ਹੈ। [6]ਜੰਗ। [7]ਭਲੇ ਵਾਸਤੇ ਸੱਚ ਝੂਠ ਬੀ ਚਾਹੇ ਕਹਿ ਦੇਣਾ। [8]ਚਤੁਰ। (ਅ) ਜੋ ਅੱਗੇ ਹੋ ਚੁਕੇ ਹਨ। [9]ਕੁਛ ਕਾਰਜ ਵਿਗੜਨ ਦੀ ਲਚਾਰੀ ਨੂੰ ਜਦ ਲਖ ਲੈਂਦੇ ਹਨ ਤਾਂ.....।

*ਜਾਪਦਾ ਹੈ ਕਿ 'ਕਰਿ ਲਗਿ' ਦੀ ਥਾਵੇਂ ਪਾਠ 'ਕਰਿ ਲਘੁ' ਹੋਣਾ ਹੈ, ਲਿਖਾਰੀਆਂ ਦੀ ਕਲਮ-ਉਕਾਈ ਹੋਈ ਹੈ। 'ਕਰਿ ਲਘੁ ਗਰਬ' ਦਾ ਅਰਥ ਹੈ ਆਪਣੇ ਹੰਕਾਰ ਨੂੰ ਘਟਾ ਕੇ। ਇਹ ਅਰਥ ਅੰਕ ੪੧ ਤੋਂ ਸਹੀ ਹੋ ਜਾਂਦਾ ਹੈ।

ਅਲਪ ਬਨਹਿਂ[1],ਸੁਧਰਹਿਂ[2] ਜਿਸ ਰੀਤਿ।ਠਾਨਹਿਂ ਤਿਮ ਹੀ ਭੂਰਨ ਨੀਤਿ। ਕਸੋਂ ਹੂੰ*ਲਘੁ ਸੋ ਹੋਇ ਨ ਜਾਈ[3]।ਸਜਾਨੇ ਜਾਨਹਿਂਤਿਹ ਅਧਿਕਾਈ'॥੪੧ ॥ਭੀਮਚੰਦ ਜਬਿ ਐਸੇ ਕਹਜੋ। ਅਪਰ ਗਰਿੰਦਨ ਸੋਂ[4] ਨਹਿਂ ਸਹਜੋ। 'ਕਸੋਂ ਸਭਿ ਕੀ ਤੁਮ ਲਘੁਤਾ ਕਰੋ ? ਬੁਧਿ, ਬਲ,ਦਲ ਕੋ ਦੀਰਘ ਧਰੋ' ॥੪੨॥ 'ਸੁਨਹੁ ਵਜੀਰ ! ਆਪਨੋ ਜੋਰ। ਕਹੋ ਸਕਲ ਨ੍ਰਿਪ ਦਲ ਕੋ ਜ਼ੋਰ।–ਤਜਿ ਮਗ ਕੋ ਅਬਿ ਕਰੋ ਕਿਨਾਰਾ।ਮਿਲਹਿਸੈਨ ਤਬਿ ਹੋਇਬਿਗਾਰਾ॥੪੩॥ਅਸ ਨਹਿਂ ਬਨਹਿ ਜਾਇ ਲੁਟਿ ਛੋਰਾਯਾ ਤੇ ਸੁਧਿ ਕਰਿਬੋ ਮੁਝ ਪੂਰਾ–।ਇੱਤਯਾਦਿਕ ਨਿਜ ਓਜ ਜਨਾਵਹੁ। ਬਹੁ ਬਿਧਿ ਤੇ ਗੁਰ ਤ੍ਰਾਸ ਉਪਾਵਹੁ' ॥੪੪॥ ਭੀਮਚੰਦ ਸੁਨਿ ਬਹੁਰ ਬਖਾਨੀ। 'ਪ੍ਰਥਮ ਕਟਕ[5] ਨਹਿਂ ਭਾਖਹੁ ਬਾਨੀ। ਸਹਿਤ ਸ਼ਾਮਤਾ[6] ਜੋ ਮਗ ਦੇਹਿਂ। ਇਸ ਤੇ ਆਛੀ ਬਾਤ ਨ ਕੋਹ'॥੪੫॥ਜੋ ਨਹਿਂ ਮਾਨਹਿਂ ਪੁਨ ਕਹਿ ਦੀਜੈ। ਜਸੋਂ ਕਸੋਂ ਛਲ ਬਲ ਕਰਿ ਮਗ ਲੀਜੈ'। ਸੁਮਤ ਵਜ਼ੀਰ ਜਾਨਿ ਅਭਿਪ੍ਰਾਯ[7]। 'ਰਣ ਨ ਕਰਹੁ' ਸਭਿ ਕੋ ਸਮੁਝਾਯ॥ ੪੬॥ ਆਪ ਚਲਨਿ ਕੋ ਕੀਨਸਿ ਤਯਾਰੀ। ਸੰਗ ਸੁਭਟ ਲੈ ਖੋੜਸਚਾਰੀ[8]। ਛੋਰਾ ਕਰਿ ਮੁਕਾਮ ਤਿਸ ਥਾਨ[9]।ਇਕ ਵਜੀਰ ਠਾਨਜੋਂ ਪ੍ਰਸਥਾਨ ॥੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਗ੍ਰੰਦ੍ਰਿਨ' ਪ੍ਰਸੰਗ ਬਰਨਨੰ ਨਾਮ ਏਕਾਦਸ਼ਮੋ ਅੰਸੂ ॥ ੧੧ ॥ ੧੨. [ਰਾਜੇ ਦਾ ਵਜ਼ੀਰ ਰਾਹ ਲੈਣ ਆਇਆ]।

ਦੋਹਰਾ ॥ ਨ੍ਰਿਭੈ ਹੋਇ ਹਿਤ ਸਾਮ ਕੋ ਗੁਰ ਢਿਗ ਚਢਜੋ ਵਜ਼ੀਰ। ਭੀਮਚੰਦ ਚਿਤ ਚਟਪਟੀ[11], ਬਡੀ ਚਿੰਤ, ਨਹਿ ਧੀਰ ॥੧॥ ਚੌਪਈ ॥–ਕਲਗ਼ੀਧਰ ਬਡ ਤੇਜ ਪ੍ਰਤਾਪੀ।ਨਹੀਂ ਨ੍ਰਿਪਤਾ[12] ਸਹਹਿਂ ਕਦਾਪੀ।ਕਿਮ ਹੈ ਹੈ[13],ਕਿਮ ਉਲੰਘਹਿਂ ਆਗੇ ? ਮਹਾਂ ਬਿਘਨ ਹੁਇ ਜੋ ਰਣ ਜਾਗੇ ॥ ੨ ॥ ਗਿਰਪਤਿ ਮੇਲ ਬਿਖੈ ਗਨ ਆਏ। ਹਟਹਿਂ ਕੁਸ਼ਲ ਸੋਂ ਨਰ ਸਮੁਦਾਏ। ਗਾਵਹਿਂ ਗੀਤ ਉਛਾਹਿ ਬਿਸਾਲਾ। ਕਰਿਬੋ ਜੰਗ ਸ਼ੋਕ ਕੀ ਸਾਲਾ[14]॥੩॥ ਨਿਜ ਨਿਜ ਡੇਰੇ ਟਿਕੈਂ ਪਹਾਰੀ। ਆਇ ਵਜ਼ੀਰ ਤ ਠਾਨਹਿਂ ਤਯਾਰੀ–। ਇਮ ਪ੍ਰਤੀਖਨਾ ਧਰਿ ਟਿਕ ਰਹੇ।'ਗੁਰ ਕਬਿ ਮਿਲਹਿਂ[15]ਪਰਸਪ[illegible]ਹੋਂ॥੪॥ ਉਤ ਕਲਗ਼ੀ-

---

[1]ਨੀਵੇਂ ਬਣ ਜਾਂਦੇ ਹਨ। [2](ਕਾਰਜ [illegible]. [3](ਜੋ ਵਡਾ ਹੈ) ਉਹ ਕਿਵੇਂ ਭੀ ਛੋਟਾ ਨਹੀਂ ਹੋ ਜਾਂਦਾ। [4]ਭਾਵ ਪਿੱਛੇ ਕਹੀ ਗਲ। [5]ਕੋਝੀ। [6]ਸੁਲਹ ਨਾਲ। [7]ਕੋਈ। [8]ਅਤਲਬ, ਤਾਤਪਰਜ। [9]ਵੀਹ ਕੁ। [10](ਸਾਰੀ ਫੌਜ ਨੇ) ਉਥੇ ਡੇਰਾ ਕਰਕੇ ਟਿਕਾਉ ਕੀਤਾ। [11]ਉਚਿਤ ਚਿੱਤੀ। [12]ਛੁਟਿਆਈ। [13]ਕਿਵੇਂ ਹੋਵੇਗੀ। [14]ਸ਼ੋਕ ਦਾ ਘਰ ਹੈ। [15]ਗੁਰੂ ਜੀ ਕਦੋ ਮਿਲਾਪ ਕਰ ਲੈਣ ਤਾਂ (ਚੰਗੀ ਗਲ ਹੈ)। (ਅ) ਗੁਰੂ ਜੀ ਨੇ ਕਦ ਮਿਲਣਾ ਹੈ ? *ਪਾ:–ਤੂੰ।

ਧਰ ਲਗੇ ਦਿਵਾਨ। ਬੈਠੇ ਸ਼ੋਭਤਿ ਇੰਦ੍ਰ ਸਮਾਨ। ਸੁਧਿ ਪਹੁੰਚੀ ਗਿਰ-ਰਾਜਨਿ ਕੇਰੀ। 'ਬਨਾਹ ਬਰਾਤਿ ਬਟੋਰਿ ਬਡੇਰੀ॥੫॥ਪਰਸੋ ਸਮੀਪ ਆਨਿ ਕਰਿ ਡੇਰਾ।ਗਜ ਬਾਜੀ ਗਨ ਸੁਭਟਨਿ ਕੇਰਾ। ਇਸ ਹੀ ਪੰਥ ਉਲੰਘਸੋ ਚਹੈਂ।ਦਲ ਬਹੁ ਸੰਗ ਨ੍ਰਿਭੈ ਉਰ ਅਹੈਂ'॥੬॥ਸੁਨਿ ਬੋਲੇ ਪ੍ਰਭੁ ਬਹੁ ਬਲ ਭਰਿ ਕੈ।'ਕਿਹ ਦੁਇ ਸੀਸ ਉਲੰਘਹਿ ਅਰਿਕੈ[1]।ਤਜੌਂ ਧਨੁਖ ਤੇ ਬਾਨ ਕਰਾਰੇ। ਗਿਰਹਿਂ ਖੇਤ ਰਣ ਜਥਾ ਮੁਨਾਰੇ॥੭॥ਸੁਪਤਹਿਂ ਬਡੀ ਨੀਂਦ ਮਹਿਂ ਜੋਧਾ[2]। ਕੁਲਸਨਿ ਵਾਰਨਿ ਸਮ ਹੁਇ ਰੋਧਾ[3]। ਕਰਹਿਂ ਮਾਰ ਖੜਗਨਿ ਕੀ ਐਸੇ। ਤਰੁ ਕਾਨਨ ਕੌ ਖਾਤੀ ਜੈਸੇ[4]॥੮॥ਇਕ ਸੁਤ ਬਨਾਹ ਹੇਤ ਕੌ ਆਏ।ਰਚਹਿਂ ਬਨਾਹ ਹੂਰਨਿ ਸਮੁਦਾਏ[5]। ਰੁੰਡ ਮੁੰਡ ਰਨ ਬਿਖੈ ਬਿਥਾਰੌਂ।ਸ਼ੋਣਤ ਪੰਕ ਧਰਾ ਕਰਿ ਡਾਰੌਂ[6]॥ ੯ ॥ ਇੱਤਮਾਦਿਕ ਗੁਰ ਨਿਕਟ ਬ੍ਰਿਤੰਤਾ। ਤਮਾਰ ਸੁਭਟ ਕੀਨੇ ਭਗਵੰਤਾ।ਸਨੱਧ ਬੱਧ ਪੰਚ ਸੈ ਗਾਢੇ। ਕੋਸ ਅਗਾਰੀ[7]ਕੀਨਸਿ ਠਾਂਢੇ॥ ੧੦ ॥ 'ਜਬਿ ਅਵਨੀਪ[8] ਸਮੀਪ ਬਿਲੋਕਹੁ। ਛੋਰਿ ਸ਼ਲਖ ਤਬਿ ਤਿਸ ਥਲ ਰੋਕਹੁ।[9]ਮਚੈ ਜੰਗ ਸਭਿ ਦਲ ਚਢਿਆਵਹਿ। ਹਤਹਿਂ ਸ਼ੱਤ੍ਰੁ ਗਨ ਆਯੁਧ ਪਾਵਹਿਂ[10]'। ।੧੧॥ਇਤਨੇ ਮਹਿਂ ਵਜ਼ੀਰ ਚਲਿ ਆਯੋ।ਸੁਭਟ ਸਨੱਧਨਿ ਕੌ ਦਰਸਾਯੋ[11]।ਭਯਜੁਤਿ ਹੋਇ ਬੰਦਨਾ ਠਾਨਾ।'ਕਰਨਿ ਸਾਮ ਹਿਤ ਚਲਨਿ[12] ਬਖਾਨਾ ॥੧੨॥ 'ਸ਼੍ਰੀ ਸਤਿਗੁਰ ਕੇ ਢਿਗ ਮੈਂ ਜਾਨਾ। ਪਠਸੋ ਗਿਰਿੰਦ੍ਰਨਿ ਨੰਮ੍ਰ ਨਿਧਾਨਾ[13]।ਇਮ ਕਹਿਉਲੰਘਸੋ ਸੁਭਟਨਿਠਟਕੋ।ਗਿਨੈ ਗਟੀ–ਨਹਿਂ ਪੁਜਹਿ ਕਪਟ ਕੌ[14]–॥੧੩॥ ਸਿੰਘ ਪੌਰ ਬੀਰਨ ਜੁਤਿ ਜੋਵਾ। ਉਤਰਿ ਤੁਰੰਗ ਕਰਿ ਨਮੋ ਖਰੋਵਾ। ਦ੍ਵਾਰਪਾਲ ਸੰਗ ਸਕਲ ਸੁਨਾਵਾ। 'ਬ੍ਰਿੰਦ ਗਿਰਿੰਦ੍ਰਨਿ ਮੋਹਿ ਪਠਾਵਾ ॥ ੧੪ ॥ ਮਹਾਰਾਜ ਸਤਿਗੁਰ ਕੇ ਸਾਥ।

[1]ਕਿਸ ਦੇ ਦੋ ਸਿਰ ਹੈਨ ਕਿ ਜੰਗ ਕਰਕੇ ਲੰਘੇਗਾ ? [2]ਭਾਵ ਮਰਨਰੀ। [3]ਬੱਜਰ ਦੇ (ਬਾਰ=) ਤਖਤਿਆਂ ਵਾਂਙ ਹੋ ਕੇ ਜੋਕਾਂਗੇ। [ਸੰਸ:, ਕੁਲਿਸ਼=ਵੱਜ੍ਰ] (ਅ) ਪਰ ਜਾਪਦਾ ਹੈ ਕਿ ਸ਼ੁੱਧ ਪਾਠ 'ਕੁਲਿਸ਼ ਕਿਵਾਰਨ' ਸੀ। [4]ਬਣ ਦੇ ਬਿੱਛਾਂ ਨੂੰ ਤਰਖਾਣ ਵਾਂਗ। [5]ਸਾਰਿਆਂ ਦਾ ਬਨਾਹ ਹੂਰਾਂ (ਨਾਲ) ਰਚ ਦਿਆਂਗੇ। [6]ਲਹੂ ਦਾ ਦਿੱਕੜ ਧਰਤੀ ਤੇ ਕਰ ਦਿਆਂਗਾ। [7]ਕੋਹ ਭਰ ਅੱਗੇ। [8]ਰਾਜੇ। [9](ਤੁਹਾਡਾ) ਜੰਗ (ਉਹਨਾਂ ਨਾਲ) ਮਚਦੇ ਸਾਰ (ਇਧਰੋਂ ਬਾਕੀ ਦਾ) ਸਾਰਾ ਦਲ ਚੜ੍ਹ ਆਵੇਗਾ (ਫਿਰ ਜਲ ਕੇ) ਸਾਰੇ ਵੈਰੀਆਂ ਨੂੰ ਮਾਰ ਲਵਾਂਗੇ, ਚੁਫੇਰਿਓਂ ਜੰਗ ਮਚਾਕੇ। [ਆ=ਸਰਬ ਓਰ ਤੇ। ਯੁਧ=ਜੰਗ]।(ਅ) ਆਯੁਧ ਪਾਉਣ ਵਾਲੇ ਭਾਵ ਸ਼ਸਤ੍ਰ ਧਾਰੀ ਸ਼ਤ੍ਰੂਆਂ ਨੂੰ ਮਾਰ ਲਵਾਂਗੇ। [10]ਸਨੱਧ ਬੱਧ ਸੂਰਮਿਆਂ ਨੂੰ ਦੇਖਿਆ। [11]ਸੁਲਹ ਵਾਸਤੇ ਮੇਰਾ (ਸ਼੍ਰੀ ਗੁਰੂ ਜੀ ਪਾਸ) ਜਾਣਾ ਹੈ। [12]ਨਿੰਮ੍ਰਤਾ ਦੀ ਨਿਧੀ ਭਾਵ ਅਤਿ ਨਿੰਮ੍ਰਤਾ ਵਾਲਿਆਂ ਰਾਜਿਆਂ ਨੇ। [13]ਕਪਟ ਨਹੀਂ ਪੁੱਜਣਾ।

ਕਹੁ ਸੁਧ ਜਾਇ ਸਕਲ ਇਹ ਗਾਥ।–ਬਹੁ ਗਿਰਧਾਰ ਬਰਾਤ ਬਟੋਰੀ। ਛੋਰਾ ਪਰਸੋ ਨਿਕਟ ਇਤ ਓਰੀ–'॥੧੫॥ਸੁਨਿ ਇਮ ਅੰਤਰ ਤੂਰਨ ਗਯੋ। 'ਦੈ ਕਰ ਜੋਰਿ ਸੁਨਾਵਤਿ ਭਯੋ। ਭੀਮਚੰਦ ਤੇ ਆਦਿ ਗਿਰੇਸ਼। ਨਿਕਟ ਸਿਵਰ ਕੌ ਘਾਲਿ ਅਸ਼ੇਸ਼'[1]॥੧੬॥ ਪਠਸੋ ਵਜ਼ੀਰ ਪੌਰ ਪਰ ਖਰਸੋ। ਦਰਸ਼ਨ ਕੀ ਲਾਲਸ ਉਰ ਧਰਸੋ'।ਸ਼੍ਰੀ ਪ੍ਰਭੁ ਤਬਹਿ ਹਕਾਰਨਿ ਕੀਨੋ।'ਆਨਹੁ ਸਭਾ ਤਿਸਹਿ' ਕਹਿ ਦੀਨੋ ॥ ੧੭ ॥ ਤਤਛਿਨ ਦ੍ਵਾਰਪਾਲ ਨਿਜ ਸਾਥ। ਲੈ ਕਰਿ ਗਮਨਸੋਂ ਨਿਕਟ ਸੁ ਨਾਥ।ਸੁਰ ਸਮਾਨ ਸਭਿ ਸਭਾ ਪ੍ਰਕਾਸ਼ਨਿ। ਬੀਚ ਬਿਰਾਜਹਿ ਰੁਚਿਰ ਸਿੰਘਾਸਨ ॥ ੧੮ ॥ ਤਿਸ ਪਰ ਇੰਦ੍ਰ ਮਨਿੰਦ ਸੁਹਾਏ। ਕਲਗ਼ੀ ਤੁੰਗ ਸ਼ੋਭ ਅਧਿਕਾਏ। ਖਰ ਖਪਰਾ[2] ਇਕ ਕਰ ਮਹਿੰ ਧਾਰੈਂ। ਬਾਰਹਿ ਬਾਰ ਭ੍ਰਮਾਇ ਨਿਹਾਰੈਂ ॥ ੧੯ ॥ ਧਨੁਖ ਕਠੋਰ ਅਗਾਰੀ ਧਰਸੋ। ਆਵਤਿ ਨ੍ਰਿਪਤ ਵਕੀਲ ਨਿਹਰਸੋ।ਨੰਮ੍ਰੀ ਬਨਤਿ ਹਾਥ ਜੁਗਜੋਰੇ। ਪਹੁੰਚਸੋ ਜਬਿ ਹੀ ਜਾਇ ਨਿਹੋਰੇ॥੨੦॥ਸ਼੍ਰੀ ਗੁਰ ਮੰਦ ਮੰਦ ਮੁਸਕਾਨੇ। ਕ੍ਰਿਪਾ ਧਾਰਿ ਗੁਰਦੇਵ ਬਖਾਨੇ। 'ਆਵਹੁ ਰਾਜੇ ਦਿਯਾ ਵਜ਼ੀਰਾ ! ਚਿਰੰਕਾਲ ਮਹਿੰ ਪਹੁੰਚਿਆ ਤੀਰਾ?'॥੨੧॥ਸੁਨਤਿ ਸੀਸ ਤੇ ਬੰਦਨ ਠਾਨੀ। ਆਇਸੁ ਪਾਇ ਬੈਠਿ ਅਗਵਾਨੀ।'ਕਹੁ ਨਿਜ ਰਾਜੇ ਕੇਰ ਬ੍ਰਿਤੰਤ। ਕਿਮ ਤੋ ਕਹੁ ਕਹਿ ਪਠਸੋ ਮਤੰਤ?'॥੨੨॥ਸੁਨਿ ਵਜ਼ੀਰ ਕਰ ਜੋਰਤਿ ਬੋਲਾ। 'ਜਾਨ ਆਪ ਕੌ ਅਪਨੋ ਓਲਾ[3]।ਨਮੋ ਠਾਨਿ ਬਹੁ ਕਰੀ ਪ੍ਰਸੰਸਾ। ਸਤਿਗੁਰ ਸੋਢੀ ਕੁਲ ਅਵਿਤੰਸ਼ਾ॥ ੨੩॥ਜਬਿ ਕੋ ਤੁਮ ਇਤ ਕੌ ਚਲਿ ਆਏ।ਕਈ ਬਾਰ ਸਿਮਰਤ ਪਛੁਤਾਏ[4]। ਅਬਿ ਨਰਿੰਦਰ ਹਿਤ ਨੰਦਨ ਬਨਾਹੂ। ਬ੍ਰਿੰਦ ਗਿਰਿੰਦ੍ਰਨਿ ਮੇਲ ਉਛਾਹੂ ॥ ੨੪ ॥ ਚਢਿ ਕਹਿਲੂਰ ਤਜਾਗ ਕਰਿ ਆਏ। ਬਡੀ ਬਰਾਤ ਬਟੋਰਨ ਲਜਾਏ'।[5]"ਕਹੋ ਵਜ਼ੀਰ ਗਿਰੇਸ਼ਨ ਐਸੇ[6] –ਜੋ ਬਲ ਕੋ ਮਦ ਹੈ ਉਰ ਕੈਸੇ' ॥੨੫॥ ਤੌ ਬਿਨ ਸ਼ੰਕ ਸਮੁਖ ਚਲਿ ਆਵੋ।ਹਮ ਦਿਸ਼ ਤੇ ਨਹਿੰ ਦੇਰ ਲਗਾਵੋ।

[1]ਸਾਰਿਆਂ ਨੇ। [2]ਤਿੱਖਾ ਬਾਣ। [3]ਜਾਣਿਆਂ ਹੈ ਆਪ ਨੂੰ ਆਪਣਾ ਆਸਰਾ। [4]ਇਥੋਂ ਅੱਗੋਂ ਕੋਈ ਤੁਕ (ਯਾਂ ਤੁਕਾਂ) ਰਹੀ ਹੋਈ ਜਾਪਦੀ ਹੈ। ਗੁਰ ਬਿਲਾਸ ਵਿੱਚ ਇਹੋ ਪ੍ਰਸੰਗ ਹੈ, ਉਥੇ ਵਜ਼ੀਰ ਨੇ ਕਿਹਾ ਹੈ 'ਅਬ ਚਲੀਐ ਤਵਨੇ ਸਭ ਥਾਨਾ। ਆਨੰਦ ਪੁਰੇ ਬਿਮਲ ਅਸਥਾਨਾ'। ਇਥੇ ਉਪਰਲਾ ਭਾਵ ਰਹਿ ਗਿਆ ਇਸ ਗਲ ਤੋਂ ਸਹੀ ਹੋ ਜਾਂਦਾ ਹੈ ਕਿ ਅੱਗੇ ਅੰਕ ੨੬ ਵਿਚ ਗੁਰੂ ਜੀ ਇਸੇ ਗਲ ਦਾ ਉੱਤਰ ਦੇ ਰਹੇ ਹਨ ਜੋ ਗੁਰ ਬਿ: ਵਿਚ ਹੈ ਤੇ ਸ੍ਰੀ: ਪ੍ਰ: ਵਿਚ ਨਹੀਂ। [5](ਗੁਰੂ ਜੀਨੇ ਕਿਹਾ)। [6]ਹੇ ਵਜ਼ੀਰ ! ਪਹਾੜੀ ਰਾਜਿਆਂ ਨੂੰ ਐਉਂ ਕਹੁ:–'ਜੇ ਬਲ ਦਾ ਹੰਕਾਰ ਕਿਸੇਤਰ੍ਹਾਂ ਦਾ ਭੀ ਹੈ।

[1]ਪਹੁੰਚਨਿ ਤੈਂ ਅਨੰਦਪੁਰਿ ਕਹਜੋ। ਇਸ ਬਿਧਿ ਹਮ ਨੇ ਨੀਕ ਨ ਲਹਜੋ॥ ੨੬॥ਬਿਜੈ ਕਰੈਂਗੇ ਪੂਰਬ ਅਰਿ ਕੋ। ਪੁਨ ਗਮਨਹਿੰਗੇ ਆਪਨ ਪੁਰਿ ਕੌ[1]। ਦਗੇ ਬਾਜ਼ ਕੀ ਗੈਲ ਨ ਜਾਵੈਂ। ਕਹੈਂ ਅਪਰ ਮੁਖ, ਅਪਰ ਕਮਾਵੈਂ[2]॥੨੭॥ ਅਪਨੇ ਬਲ ਆਸ਼੍ਰਯ ਹਮ ਰਹੈਂ।ਜੋਨਿਰਬਲ ਤੇ ਪਰ*ਕੋ ਲਹੈਂ[3]।ਉਛਲਤਿ ਮਮ ਤਰਕਸ਼ ਕੇ ਤੀਰ। ਪ੍ਰਵਿਸ਼ਹਿੰ ਤੂਰਨ ਰਿਪੁਨਿ ਸਰੀਰ ॥ ੨੮ ॥ ਜਨੋਂ ਬਲਮੀਕ ਬਿਖੈ ਅਹਿ ਬਰੈਂ[4] । ਛਸੈਂ ਸ਼ੱਤ੍ਰੂ ਕੌ[5] ਤਤਛਿਨ ਮਰੈਂ। ਗਿਰਪਤਿ ਹਿਤ ਬਰਾਤ ਪਹੁਨਾਈ[6]। ਲਖਿ ਆਗਮੱਨ ਸੁਧਾਰਿ ਬਨਾਈ॥੨੯॥ ਢਾਲ ਬਿਸਾਲ ਬਾਲ ਕਰਿ ਆਗੇ॥ਘੇਵਰ ਖੜਗ ਦੇਉਂ ਤਨ ਖਾਂਗੇ[7]।ਗਨ ਗੁਲਕਾ ਬਹੁ ਸ਼ੱਕਰਪਾਰੇ। ਖਪਰੇ ਬ੍ਰਿੰਦ ਜਲੇਬ ਉਤਾਰੇ ॥ ੩੦ ॥ ਸੂਰ ਸਮੂਹ ਪਰੋਸਨਹਾਰੇ॥ਤ੍ਰਿਪਤਾਵਹਿੰ ਬਹੁ ਭਾਂਤਿ ਕਰਾਰੇ[8]। ਰਖਹੁ ਬੀਰਤਾ ਛੁਧਾ[9] ਜਿ ਮਨ ਮੈਂ।ਬਿਨਾ ਬਿਲਮ ਪਹੁੰਚਹੁ ਅਬਿ ਰਨ ਮੈਂ॥੩੧॥ਨਾਤੁਰ ਗੀਦੀ ਮੂਢ ਗਵਾਰੋ। ਅਪਰ ਪੰਥ ਕੋ ਦੇਖਿ ਸਿਧਾਰੋ।ਸੁਨਹੁ ਵਜ਼ੀਰ! ਜਥਾ ਹਮ ਕਰਨੀ। ਸਭਿ ਨਿਸ਼ਕਪਟ ਤੋਹਿ ਢਿਗ ਬਰਨੀ ॥ ੩੨ ॥ ਚਹੋ ਜੰਗ ਤੌ ਇਤ ਚਲਿ ਆਵੋ। ਬਹੁ ਦਿਵਸਨਿ ਕੋ ਛੋਭ ਮਿਟਾਵੋ[7] । ਇਮ ਸ਼ਤਿਗੁਰ ਜਬਿ ਸਾਫ ਬਖਾਨੀ । ਨਹਿੰ ਕਹਿ ਸਕਜੋ ਦੂਤ ਕਛੁ ਬਾਨੀ ॥੩੩॥ਤਰੇ ਦ੍ਰਿਸ਼ਟਿ ਕਰਿ ਬੈਠਜੋ ਰਹਜੋ ।–ਘਟ ਘਟ ਕੋ ਗਜਾਤਾ ਪ੍ਰਭੁ–ਲਹਜੋ।–ਕਪਟ ਗਿਰਿੰਦ੍ਰਨਿ ਕੋ ਮਨ ਜਾਨਾਂ।ਕਿਮ ਸਹਿ ਸਕਹਿੰ ਆਪਨੀ ਹਾਨਾ[10]–॥੩੪॥ਇੱਤਮਾਦਿਕ ਬਿਚਾਰਿ ਮਨ ਮਾਂਹੀ। ਨਿਸ਼ਚੈ ਲਖੀ ਪੰਥ ਦੈ ਨਾਂਹੀ[11]–। ਜੁਗ ਕਰ ਜੋਰਿ ਬੰਦਨਾ ਠਾਨੀ । ਉਠਿ ਚਹਿ ਗਮਨਜੋਂ ਚਿੰਤ ਮਹਾਨੀ ॥ ੩੫॥ ਸਰਬ ਸਭਾ ਕੌ ਕਰਿ ਕਰਿ ਨਮੋਂ । ਨਿਕਸਿ ਦ੍ਵਾਰ ਹਯ ਚਢਿ ਤਿਹ ਸਮੋਂ । ਜਹਿੰ ਕਹਿੰ ਬੀਰ ਬ੍ਰਿੰਦ ਬਰ ਹੇਰੇ।ਪਿਖੇ ਪਠਾਨਨਿ ਕੇ ਬਹੁ ਡੇਰੇ॥੩੬॥ਆਯੁਧ ਅਧਿਕ

[1](ਵਜ਼ੀਰ ਨੇ ਗੁਰੂ ਜੀ ਨੂੰ ਮੁੜ ਅਨੰਦਪੁਰ ਚਲਣ ਲਈ ਕਿਹਾ ਹੋਸੀ, ਉਸ ਦੇ ਉਤਰ ਵਿਚ ਕਹਿੰਦੇ ਹਨ ਕਿ) ਤੂੰ ਸਾਨੂੰ ਕਿਹਾ ਹੈ ਕਿ ਅਨੰਦਪੁਰ ਮੁੜ ਕੇ) ਚਲ ਪਹੁੰਚੋ ਐਉਂ (ਜਾਣਾ) ਸਾਨੂੰ ਚੰਗਾ ਨਹੀਂ ਲਗਦਾ, ਪਹਿਲਾਂ ਵੈਰੀ ਨੂੰ ਜਿੱਤਾਂਗੇ ਫੇਰ ਆਪਣੇ ਸ਼ਹਿਰ ਚਲਾਂਗੇ। [2]ਮੂੰਹੋਂ ਹੋਰ ਕਹਿੰਦੇ ਹਨ ਤੇ ਕਮਾਉਂਦੇ ਹੋਰ ਹਨ । [3]ਨਿਰਬਲ ਉਹ ਹਨ ਜੋ ਦੂਜੇ ਦਾ (ਆਸਰਾ) ਤੱਕਦੇ ਹਨ । [4]ਜਿਉਂ ਖੁੱਡਾਂ ਵਿਚ ਸਪ ਵੜਦੇ ਹਨ (ਇੰਉਂ) । [5]ਵੈਰੀ (ਦੇ ਸਰੀਰ ਵਿਚ ਧਸ ਕੇ) ਡਸਣਗੇ । [6]ਪ੍ਰਾਹੁਣਚਾਰੀ । [7]ਤਨ ਨੂੰ ਚੀਰਨ ਵਾਲੀ ਤਲਵਾਰ ਰੂਪੀ ਘੇਵਰ ਦਿਆਂਗਾ । (ਅ) ਖਾਂਗੇ=ਖਾਣ ਲਈ । (ਏ) ਖਾਂਗੇ=ਖੱਗ, ਖੜਗ । [8]ਬਹੁਤ ਤਰ੍ਹਾਂ ਕਰੜੇ । [9]ਸੂਰਮੱਤਣ ਰੂਪੀ ਭੁੱਖ। [10](ਤੇ ਸੋਚਣ ਲਗਾ ਕਿ ਸ਼੍ਰੀ ਗੁਰੂ ਜੀ) ਆਪਣੀ ਹਾਨੀ ਕਿਸ ਤਰ੍ਹਾਂ ਸਹਾਰ ਸਕਦੇ ਹਨ। [11]ਰਾਹ ਨਹੀਂ ਦੇਣਗੇ । *ਪਾ:–ਪਦ ।

ਮੋਲ ਕੋ ਧਰੈਂ। ਚਪਲ ਬਲੀ ਹਯ ਊਪਰ ਚਰੈਂ। ਸਿੱਖ ਸੁਭਟ ਸਮੁਦਾਇ ਸਿਵਰ ਮੈਂ। ਜਥਾ ਸ਼ੇਰ ਕਾਨਨ ਗਿਰਵਰ ਮੈਂ[1]॥੩੭॥ ਤੁਰੰਗ ਤਬੋਲੇ ਥਿਤ ਗਨ ਲੈਨ[2]। ਅਨਿਕ ਦੇਸ਼ ਕੇ ਭਟ ਬਿਨ ਚੈਨ*। ਨਾਨਾ ਰੀਤਿ ਦਿਪਤ ਹੱਥਯਾਰੰ। ਹੇਰਤਿ ਹਹਿਰ[3] ਹਿਰਾਨ ਬਿਚਾਰੰ[4] ॥੩੮॥–ਦੁਰਗ ਮਹਾਂ ਦਿਢ ਦੀਰਘ ਦਿਪੈ।ਥਲਥਲ ਥਿਰੇ ਸੁਚੇਤੀ ਥਪੈਂ[5]।ਬਸਨੋ ਨਗਰ ਬਹੁ ਬਿਚਰਤਿ ਮਾਨਵ। ਨਿਜ ਬਿਵਹਾਰ ਕਰਤਿ ਹਿਤ ਠਾਨਵ[6]–॥੩੯॥ ਨਿਕਸਿ ਵਹਿਰ ਗਮਨਨੋਂ ਲਘੁ ਦੂਰੀ[7]।ਉਪਬਨ[8] ਪਿਖਨੋ ਰਚਨ ਜਿਸ ਰੂਰੀ। ਨਾਨਾ ਜਾਤਿ ਤਰੋਵਰੁ ਖਰੇ।ਸੁਮਨਸ ਖਰੇ ਸ਼ੁਭਨ ਖਗ ਰਰੇ[9]॥੪੦।ਸੰਗੀ ਮਨੁਖਨਿ ਸੰਗ ਬਖਾਨਾ। 'ਗੁਰ ਪ੍ਰਤਾਪ ਤੁਮ ਪਿਖਹੁ ਮਹਾਨਾ। ਚਢਿ ਅਨੰਦਪੁਰ ਤੇ ਇਤ ਆਏ। ਗਿਰ ਕਾਨਨ ਮਹਿੰ ਨਗਰ ਬਸਾਏ ॥ ੪੧ ॥ ਥੋਰੇ ਦਿਵਸਨ ਮਹਿੰ ਅਸ ਰਚਨਾ। ਨਰਨਿ ਸਮਾਜ ਭਯੋ ਬਡ ਸਚਨਾ[10]।ਬ੍ਰਿੰਦ ਬਾਹਿਨੀ ਜਹਿੰ ਕਹਿੰ ਛਾਈ[11]। ਸ਼੍ਰੀ ਜਮਨਾ ਤਟ ਸੁੰਦਰ ਥਾਈਂ[12]॥੪੨।ਇੱਤਯਾਦਿਕ ਕਹਿ ਕਰਿ ਚਲਿ ਜਾਵਤਿ।ਸਤਿਗੁਰ ਕੀਰਤਿ ਸਭਿਨਿ ਸੁਨਾਵਤਿ।ਪਹੁੰਚਨੋ ਸੈਲ-ਪਤਿਨਿ ਜਹਿੰ ਡੇਰਾ।ਸਭਿਹਿਨਿ ਰਿਦੈ ਸੰਦੇਹ ਬਡੇਰਾ॥੪੩॥–ਕਲਗ਼ੀਧਰ ਮਗ ਦੇਹਿੰ ਕਿ ਨਾਂਹੀ। ਦਲ ਬਿਸਾਲ ਕੋ ਸੁਨਿ ਡਰਪਾਹੀਂ[12]–। ਕੋਤਿਕ ਕਹੈਂ 'ਗੁਰੂ ਬਰ ਬੀਰ। ਕਿਮਹੁੰ ਨ ਉਲੰਘਨਿ ਦੇਹਿ ਬਹੀਰ ॥੪੪॥ ਨਿਭੈ ਰਹਤਿ ਹੈਂ ਜੇ ਬਡ ਜੋਧਾ।ਗਿਨਹਿੰ ਨ ਬਹੁਤ, ਕਰਹਿੰ ਰਣ ਕ੍ਰੋਧਾ[13]†। ਪੁਨ ਤਿਨ ਕੋ ਘਰ ਊਪਰ ਮਗਕੋ। ਕਹੋ ਨਿਪਨ ਕੋ ਤਜਹਿੰ ਨ ਭਗਕੋ[14]॥੪੫॥ ਸ਼ਸਤ੍ਰ ਧਾਰੀਅਨਿ ਮਹਿੰ ਅਤਿ ਸ੍ਰੇਸ਼ਟ। ਦੇਗ਼ ਤੇਗ਼ਾ ਕੇ ਧਨੀ ਸੁ ਜੇਸ਼ਟ[15]। ਇੱਤਯਾਦਿਕ ਬੋਲਤਿ ਮਿਲਿ ਕਰਿਕੈ।ਮਨੈ ਪਰਬਤੀ ਸੰਸੈ ਧਰਿਕੈ[16]॥੪੬॥

[1]ਪਹਾੜੀ ਜੰਗਲ ਵਿਚ। [2]ਕਤਾਰ, ਲਾਰ [ਅੰ:, ਲਾਈਨ Line]। [3]ਕੰਬਿਆ। [4]ਹੈਰਾਨ ਹੋਕੇ ਵਿਚਾਰਦਾ ਹੈ। [5]ਸੁਚੇਤੀ ਕਰਦੇ ਹਨ। [6]ਪ੍ਰੇਮ ਕਰਕੇ। [7]ਥੋੜੀ ਦੂਰ ਤਕ। [8]ਬਾਗ। [9]ਫੁਲਾਂ (ਦੇ ਬੂਟੇ) ਖੜੇ ਹਨ (ਤੇ) ਸ਼ੋਭਦੇ ਹਨ ਪੰਛੀ ਚਹਿਕਦੇ। [10]ਇਕੱਠਾ। [11]ਫੈਲੀ ਹੋਈ ਹੈ। [12](ਸਾਡਾ) ਦਲ ਬਹੁਤਾ ਸੁਣਕੇ ਡਰਦੇ ਹਨ (ਕਿ ਨਹੀਂ ਗੁਰੂ ਜੀ)। [13](ਆਪ) ਜੁ ਵੱਡਾ ਜੋਧਾ ਹੈ ਨਿਰਭੈ ਰਹਿੰਦਾ ਹੈ, (ਜਦੋਂ) ਕ੍ਰੋਧ ਕਰਕੇ ਰਣ ਕਰਦਾ ਹੈ ਤਾਂ ਬਹੁਤਿਆਂ ਦੀ ਗਿਣਤੀ ਨਹੀਂ ਕਰਦਾ ਭਾਵ ਪ੍ਰਵਾਹ ਨਹੀਂ ਕਰਦਾ। (ਅ ਜੋ ਵੱਡੇ ਵੱਡੇ ਜੋਧੇ (ਉਹਨਾਂ ਪਾਸ ਰਹਿੰਦੇ ਹਨ) ਓਹ (ਡਾਢੇ) ਕ੍ਰੋਧ ਨਾਲ ਲੜਦੇ ਹਨ, (ਸ਼ੱਤ੍ਰੂਆਂ ਦੀ) ਬੁਤੇਤ ਨੂੰ ਗਿਣਦੇ ਨਹੀਂ ਭਾਵ ਕੁਛ ਸ਼ੈ ਨਹੀਂ ਸਮਝਦੇ। [14]ਨੱਸਕੇ। [15]ਬੜੇ। [16]ਪਰਬਤ ਵਾਸੀ ਮਨ ਵਿੱਚ ਸੰਸਾ ਧਾਰਕੇ ਮਿਲਿ ਮਿਲਿਕੇ ਗੱਲਾਂ ਕਰਦੇ ਹਨ। (ਅ) ਮਨੈ ਪਰਬਤੀ=ਪਰਬੜੀ ਮਾਨੂ=ਭਾਵ ਪਹਾੜੀ ਆਦਮੀ।

*ਪਾ:–ਥਿਤ ਹੈਨ। †ਪਾ:–ਰੋਧਾ।

ਇਤਨੇ ਮਹਿੰ ਵਜ਼ੀਰ ਚਲਿ ਆਯੋ।ਗੁਰਬਚ ਸੁਨਿਬੇਦਲ ਉਮਡ੍ਹਾਯੋ।'ਦਿਯੋ ਕਿ ਨਹੀਂ ਪੰਥ ਹਿਤ ਜਾਨੈ[1]? ਲਰਹਿ ਕਿ ਨਹੀਂ,ਮੇਲ ਕੋ ਠਾਨੈ?'॥੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਵਜ਼ੀਰ' ਪ੍ਰਸੰਗ ਬਰਨਨੰ ਨਾਮ ਦ੍ਵਾਦਸ਼ਮੋ ਅੰਸੂ ॥੧੨॥ ੧੩. ਕੇਵਲ ਦੂਲਹੁ ਤੇ ਵਜ਼ੀਰ ਦੇ ਲੰਘਣ ਦੀ ਆਗਜਾ ਲੈਣੀ]।

ਦੋਹਰਾ ॥ ਭੀਮਚੰਦ ਸੁਧਿ ਗੁਰੂ ਕੀ ਕਰਤਿ ਪ੍ਰਤੀਖਨ ਚੀਤ।[2]ਗਮਨਯੋ ਸ਼ੀਘ੍ਰ ਢੁਕਾਉ ਹਿਤ ਮਿਲਹਿੰ ਅਨਿਕ ਨ੍ਰਿਪ ਮੀਤਿ[2] ॥੧॥ ਚੌਪਈ॥ ਉਤਰਿ ਤੁਰੰਗ ਤਤਕਾਲ ਵਜ਼ੀਰ। ਪਹੁੰਚਯੋ ਚਲਿ ਗਿਰਪਤਿ ਕੇ ਤੀਰ। ਮੁਸਕਾ-ਵਤਿ ਮੁਖ ਨਿਕਟਿ ਬਿਠਾਰਾ। [3]'ਕਹੋ ਕਹਾਂ ਸਤਿਗੁਰੂ ਉਚਾਰਾ?'॥੨॥ਸੁਨਿ ਮੰਤ੍ਰੀ ਕਰ ਜੋਰਿ ਬਖਾਨਾ । 'ਕਲਗ਼ੀਧਰ ਤੁਮਰੋ ਛਲ ਜਾਨਾ ।–ਅਪਨੋ ਅਰਥ[4]ਹੇਤੁ ਬਨ ਮੀਤਾ।ਪੁਨ ਤਤਛਿਨ ਹੋਵਤਿ ਬਿਪਰੀਤਾ[5]–॥੩॥ਸਾਹਿਬ ਕਰਾਮਾਤ ਗੁਰੁ ਪੂਰਾ । ਕਿਮ ਪੁਜ ਸਕਹਿ ਤਿਨਹੁੰ ਢਿਗ ਕੂਰਾ। ਕਹੀ ਜਾਇ ਕਰਿ ਅਧਿਕ ਪ੍ਰਸੰਸਾ। ਸੁਨਿ ਕਰਿ ਸੋਢਿ ਬੰਸ ਅਵਤੰਸਾ॥੪॥ਕਪਟ ਸਮੇਤ ਜਾਨਿ ਨਹਿੰ ਮਾਨੀ । ਭਰੀ ਬੀਰ ਰਸ ਗਿਰਾ ਬਖਾਨੀ।–ਇਸ ਮਗ ਮਹਿੰ ਨਹਿੰ ਉਲੰਘਨ ਦੈ ਹੌਂ।ਰੋਕਿ ਬਿਲੋਕਤਿ ਸ਼ੋਕ ਉਪੈ ਹੌਂ[6]॥੫॥ਜੋ ਗਿਰ ਪਤਿਨਿ ਬਿਖੈ ਬਲ ਭਾਰੀ । ਦਲ ਸਕੇਲ ਚਲਿ ਆਉ ਅਗਾਰੀ । ਬਿਗਰੇ ਰਹਹੁ ਅਨੰਦ ਪੁਰਿ ਜਬਿ ਕੋ[7]।ਲਰਿਬੋ ਤਮਾਰ ਅਹੈਂ ਹਮ ਤਬਿਕੋ॥੬॥ਜੰਗ ਖੇਤ ਅਭਿਲਾਖਾ ਰਾਖੀ । ਪੁਰਵਹੁ ਅਬਹਿ ਆਨਿ–ਗੁਰ ਭਾਖੀ ।–ਕਰਨਿ ਸੰਧਿ[8] ਕੋ ਕਾਜ ਨ ਕੋਈ । ਬਨਹਿ ਮਿਲਹਿੰ ਗਨ ਸ਼ਸਤ੍ਰਨਿ ਸੋਂ ਈ[9]॥੭॥ ਖਰੇ ਪੰਚ ਸੈ ਸੁਭਟ ਅਗਾਰੀ।ਕਰਹਿੰ ਪ੍ਰਤੀਖਨ ਤੁਮ ਅਸਵਾਰੀ । ਗੁਰ ਦਲ ਮਹਿੰ ਨਹਿੰ ਬਿਲਮ ਰਤੀਕੀ[10]।ਚਾਹਿ ਪਿਖਿਨਿਤੁਮ ਚਮੂੰ ਗਤੀਕੀ[11]॥੮॥ ਭੀਮਚੰਦ ਸੁਨਿ ਚਿੰਤ ਬਿਸਾਲਾ।–ਪਰਯੋ ਬਿਘਨ ਕਿਮ ਹੋਇ ਨ ਟਾਲਾ। ਬਨਾਹ ਦਿਵਸ ਅਬਿ ਆਇ ਨਜੀਕਾ । ਪਰਹਿ ਜੰਗ ਬਡ, ਹੋਹਿ ਨ ਠੀਕਾ ॥੯॥ ਅਪਰ ਪੰਥ ਜੈਬੋ ਕਹੁ ਨਾਂਹੀ । ਜੋ ਕੋ ਅਹੈ ਦੂਰ ਕੋ ਜਾਹੀ[12] । ਬਿਤ

[1]ਜਾਣ ਵਾਸਤੇ ਰਾਹ । [2](ਜੋ ਭੀਮਚੰਦ) ਜਾ ਰਿਹਾ ਸੀ ਅਨੇਕਾਂ ਰਾਜੇ ਮਿੱਤ੍ਰਾਂ ਨੂੰ ਨਾਲ ਮਿਲਾ ਕੇ ਢੁਕਾਉ ਲਈ। [3]ਭੀਮਚੰਦ ਨੇ ਪੁੱਛਿਆ । [4]ਅਪਣੇ ਮਤਲਬ । [5]ਉਲਟ,ਵਿਰੋਧੀ । [6]ਰੋਕਾਂਗਾ ਤੇ ਦੇਖਦਿਆਂ ਦੇਖਦਿਆਂ ਸ਼ੋਕ ਉਪਾਦਿਆਂਗਾ,ਭਾਵ ਸ਼ੱਤ੍ਰੂ ਨੂੰ ਨਾਸ਼ ਕਰਾਂਗਾ । (ਅ) (ਜੇ ਰਾਜੇ ਵਲੋਂ ਮੈਂ ਆਪਣੀ ਇਸ ਗਲ ਵਿਚ ਰੋਕ=) ਅੜੀ ਵੇਖਾਂਗਾ ਤਾਂ ਸ਼ੋਕ ਉਪਾਵਾਂਗਾ । [7]ਜਦ ਅਨੰਦਪੁਰ (ਸੀ) ਤਦ ਦੇ ਵਿਗੜੇ ਰਹਿੰਦੇ ਹੋ । [8]ਮੇਲ । [9]ਸਮੂਹ ਸ਼ਸਤ੍ਰਾਂ ਨਾਲ ਹੀ ਮੇਲ ਗੇਲ ਬਣੇਗਾ (ਹੁਣ) । [10]ਰਤੀ ਕੁ ਬੀ [11]ਸੈਨਾਂ ਦੀ ਚਾਲ ਦੇਖਣ ਦੀ । [12]ਦੂਰ ਦੀ ਜਾਂਦਾ ਹੈ ।

ਜੋ ਹੈ ਸਾਹੇ ਕੋ ਸਮੈਂ। ਆਨਿ ਬਨੀ ਅਸਮੰਜਸ[1] ਹਮੈਂ–॥੧੦॥ ਚਿਤਵਤਿ ਗਿਰਪਤਿ ਸਕਲ ਬੁਲਾਏ।ਕਰਿ ਆਦਰ ਨਿਜ ਨਿਕਟਿ ਬਿਠਾਏ। 'ਮਿਲਿ ਮਸਲਤ ਕੀਜਹਿ ਅਬਿ ਕੈਸੇ। ਸਮਧੀ ਸਦਨ ਪਹੁੰਚਹਿੰ ਜੈਸੇ॥੧੧॥ ਗੁਰੂ ਕੰਨੇ ਤੇ ਇਹ ਸੁਧਿ ਆਈ। ਦੇਤਿ ਨ ਮਗ ਦਿਢ ਹੋਤੁ ਲਰਾਈ[2]। ਸੁਨਿ ਸੈਲੇਂਦ੍ਰਨਿ ਕਰਿ ਹੈਂਕਾਰਾ। ਸਭਿਹਿਨਿ ਧੀਰਜ ਹੇਤੁ ਉਚਾਰਾ॥੧੨॥'ਕਹਾਂ ਤ੍ਰਾਸ ਚਿਤ ਮੈਂ ਤੁਮ ਕੀਨੋ। ਇਤੋ ਕਟਕ[3] ਇਕੱਤ੍ਰ ਕਰਿ ਲੀਨੋ*। ਸੂਧੇ ਗਮਨਹਿੰ ਪੰਥ ਮਝਾਰੇ।ਬਨ ਅਰਿ ਅਰਹਿ ਜਿ ਆਇ ਅਗਾਰੇ[4]॥੧੩॥ਬੀਨ ਬੀਨ ਹਮ ਸੁਭਟ ਬਟੋਰੈਂ[5]।ਹੇਲ ਘਾਲਿ[6]ਰਿਪੁ ਊਪਰ ਦੌਰੈਂ।ਸਭਿਨਿ ਧਕਾ-ਵਹਿੰ ਕਰਹਿੰ ਕਿਨਾਰੇ[7]। ਦਿਢ ਹ੍ਵੈ ਕਰੈਂ, ਰਹੈਂ ਬਲਿ ਭਾਰੇ॥੧੪॥ ਗੁਲਕਾਂ ਸ਼ਲਖਨਿ ਮਾਰਹਿੰ ਤਕਹੀ। ਰਿਪੁ ਬਹੀਰ ਪਰ ਆਇ ਨ ਸਕਹੀ।ਸਨੈ ਸਨੈ ਮਗ ਉਲੰਘਹਿੰ ਸਾਰੇ। ਚਢਿ ਨੌਕਾ ਜਮੁਨਾ ਪਰਿ ਪਾਰੇ॥੧੫॥ਜਬਿ ਸਮਾਜ ਪਰਲੈ ਹੁਇ ਕੂਲ[8]। ਦੇ ਕਰਿ ਏਕ ਬਾਰ ਦਲ ਹੂਲ[9]। ਡੇਰੇ ਮਹਿੰ ਤਬਿ† ਕਰੀਅਹਿ ਛੂਟ। ਸ਼ਸਤ੍ਰ ਬਸਤ੍ਰ ਧਨ ਲੀਜਹਿ ਲੂਟ ॥੧੬॥ ਦਲ ਬਲ ਤੇ ਗੁਰ ਸੈਨ ਹਟਾਇ। ਲੂਟਤਿ ਚਲਹਿੰ ਨਿਸ਼ਾਨ ਬਜਾਇ'। ਇਮ ਜਸਵਾਲ ਕੇਸਰੀ ਚੰਦ। ਕਹਯੋ ਗੁਪਾਲ ਗੁਲੇਰ ਨਰਿੰਦ ॥ ੧੭ ॥ ਸੰਗ ਕ੍ਰਿਪਾਲ ਕਟੋਚਿਨ ਆਦਿ।ਭਯੋ ਪਰਸਪਰ ਚਲਨਿ ਸੰਬਾਦ।ਭੀਮਚੰਦ ਸਤਿਗੁਰ ਕੋ ਜਾਨਹਿ।–ਆਯੁਧ ਧਾਰੀ ਬੀਰ–ਪਛਾਨਹਿ॥੧੮॥ਨਹਿੰ ਲਰਿਬੇ ਕੀ ਮਸ-ਲਤ ਮਾਨੀ। 'ਨਹਿੰ ਆਛੀ,ਦੁਖਦਾਨ ਮਹਾਨੀ[10]।ਕਹੁ ਵਜ਼ੀਰ! ਉਲੰਘਨ ਕੀ ਬਾਤ। ਕਿਮ ਰਹਿ ਆਇ ਬਨਾਹ ਕੀ ਬਾਤ ॥ ੧੯ ॥ ਗੁਰ ਢਿਗ ਦਲ ਕੋਤਿਕ ਮਿਲਿ ਗਯੋ। ਕਿਮ ਠਕੁਰਾਈ[11] ਠਾਨਤਿ ਭਯੋ। ਤੁਮ ਮਤਿ ਮਹਿੰ ਆਵਤਿ ਕਹੁ ਕੈਸੇ ? ਬਿਘਨ ਨ ਪਰਹਿ ਆਨ ਕਰਿ ਜੈਸੇ'॥ ੨੦ ॥ ਸੁਨਤਿਬੈਨ ਪਰਧਾਨ ਬਖਾਨੈ।'ਸਭਿਗਿਰਿੰਦ੍ ਤੁਮਬਹੁ ਬੁਧਿਵਾਨੈ। ਨਿਕਟ ਚਮੂੰ ਭੀ ਅਹੈ ਮਹਾਨਾ[12]। ਤਉ ਨ ਹੋਵਹੁ ਗੁਰੂ ਸਮਾਨਾ ॥ ੨੧ ॥ ਲਾਖਹੁੰ ਨੰਮ੍ਰਿ ਹੋਇ ਨਰ ਪਾਇਨ। ਆਨਹਿੰ ਅਰਪਹਿੰ ਅਨਿਕ ਉਪਾਇਨ। ਸ਼੍ਰੀ

[1]ਅਣ ਬਣ। [2]ਲੜਾਈ ਕਰਨ ਲਈ ਦ੍ਰਿੜ ਹੈ। [3]ਸੈਨਾ। [4]ਸ਼ਤ੍ਰੂ ਬਣਕੇ ਜੋ ਅੱਗੇ ਆਕੇ ਅੜੇਗਾ। [5]ਇਕੱਠੇ ਕਰਾਂਗੇ। [6]ਹੱਲਾ ਦੇਕੇ। [7]ਪਾਸੇ ਕਰਾਂਗੇ (ਰਾਹ ਤੋਂ)। [8]ਪਰਲੇ ਕਿਨਾਰੇ ਤੇ ਹੋ ਜਾਏਗਾ। [9]ਹੱਲਾ ਕਰਕੇ। [10](ਲੜਨ ਦੀ ਸਲਾਹ) ਚੰਗੀ ਨਹੀਂ ਦੁਖਦਾਈ ਹੈ ਬਹੁਤ। [11]ਸਰਦਾਰੀ। (ਅ) ਰਜਧਾਨੀ ਸਾਜੀ ਹੈ। [12]ਬਹੁਤ ਹੈ (ਤੁਹਾਡੇ ਪਾਸ)।

*ਇਥੋਂ ਸਪਸ਼ਟ ਹੈ ਕਿ ਰਾਜਿਆਂ ਨਾਲ ਫੌਜ ਬਹੁਤ ਸੀ। †ਪਾ:–ਹਬ।

ਨਾਨਕ ਕੀ ਗਾਦੀ ਸਾਥ। ਕਿਮ ਸਮਸਰਤਾ ਹੁਇ ਗਿਰ ਨਾਥ ! ॥ ੨੨॥
ਅਬਿ ਅਨੰਦ ਪੁਰਿ ਤੇ ਸੌ ਗੁਨਾ। ਦਲ ਪ੍ਰਤਾਪ ਬਾਢਨੋ ਅਤਿ ਘਨਾ।ਸੁਭਟ ਸ਼ਸਤ੍ਰ ਜੁਤਿ ਜਿਤ ਕਿਤ ਖਰੇ। ਪੁਸ਼ਟ ਤੁਰੰਗਮ ਗਨ ਬਲ ਭਰੇ ॥ ੨੩ ॥
ਅਤਿ ਉਤਸਾਹ ਚਮੂੰ ਬਹੁ ਦੀਖਾ। ਲਰਿ ਕਰਿ ਕੋਇ ਨ ਬਨੈ ਸਰੀਖਾ[1]। ਜਮਨਾ ਤਟ ਲੌ ਦੇਹਿੰ ਨ ਜਾਨੈ। ਵਧਹਿੰ ਅਗਾਊ ਕਰਿ ਘਮਸਾਨੈ[2]॥੨੪॥
ਕਿਮ ਤਿਨ ਕੌ ਲੂਟਨਿ ਤੁਮ ਚਾਹਾ।ਰਾਤਿ ਦਿਵਸ ਜਿਨ ਲਰਨਿ ਉਮਾਹਾ। ਧਨ ਹੈਕਾਰ ਨ ਕੀਜਹਿ ਐਸੇ। ਪਸ਼ਚਾਤਾਪ ਬਿਸੂਰਹੁ ਜੈਸੇ ॥ ੨੫ ॥ ਮੈਂ ਦੇਖੀ ਸਭਿ ਰੀਤਿ ਬਿਚਾਰੀ। ਗੁਰੂ ਨ ਉਲੰਘਨਿ ਦੇਹਿ ਅਗਾਰੀ। ਕਿਸ ਬਿਧਿ ਹੋਤਿ ਸਾਮਤਾ[3] ਨਾਂਹੀ। ਲਰਿਬੇ ਬਿਨੈ ਨਹੀਂ ਰਨ ਮਾਂਹੀ ॥ ੨੬ ॥
ਔਰ ਉਪਾਵ ਏਕ ਮੈਂ ਜਾਨਾ। ਦੂਲਹੁ ਇਸ ਮਗ ਕਰਹੁ ਪਯਾਨਾ। ਇਕ ਦੁਇ ਸੇਵਕ ਲੇ ਕਰਿ ਸੰਗ। ਸਨਮੁਖ ਗਮਨਹੁੰ ਜਾਇ ਨਿਸੰਗ[4]॥ ੨੭ ॥
ਬਸਾਹ ਸਮੇਂ ਪਹੁੰਚੈ ਸਸੁਰਾਰੇ। ਫੇਰੇ ਫਿਰਹਿ ਕਾਜ ਕੌ ਸਾਰੇ। ਅਪਰ ਜਾਹਿੰ ਸਭਿ ਮਾਰਗ ਦੂਜੇ। ਸਨੇ ਸਨੇ ਚਲਿ ਕੈ ਤਹਿੰ ਪੂਜੇ[5] ॥ ੨੮ ॥
ਆਛੋ ਜਤਨ ਅਹੈ ਇਕ ਏਹੀ। ਅਪਰ ਬਿਧੀ ਉਰ ਆਇ ਨ ਕੇਹੀ[6]। ਸੁਨਤਿ ਕੇਸਰੀ ਅਪਰ ਗੁਪਾਲ। ਸਭਾ ਬੀਚ ਬੋਲੇ ਤਿਸ ਕਾਲ ॥ ੨੯ ॥
ਕਹਾਂ ਬਾਤ ਤੈਂ ਕਹੀ ਵਜ਼ੀਰ ? । ਹਮ ਕੋ ਨਾਂਹਿ ਨ ਜਾਨਹੁੰ ਬੀਰ। ਕਰਿ ਕਾਤੁਰ ਸਭਿ ਚਹਤਿ ਹਟਾਇ[7]। ਕਹਾਂ ਗੁਰੂ ਢਿਗ ਦੇਖਹੁ ਜਾਇ?॥੩੦॥
ਕੌਨ ਜਾਤਿ ਕੇ ਹੈਂ ਬਰ ਬੀਰ ? ਕਟਕ[8] ਬਟੋਰਿ ਜੁ ਰਾਖਹੁ ਤੀਰ। ਕੇਤਿਕ ਗਿਨਤੀ ਮਹਿੰ ਮਨੁ[9] ਜਾਨੈ ? ਕੇਤਿਕ ਅਸੁ[10] ਕਿਸ ਬਿਧ ਸਵਧਾਨੈ ?' ॥੩੧॥ਸੁਨਿ ਵਜ਼ੀਰ ਗਿਰਨਾਥਹਿ ਸਾਥ।ਕਹਤਿ ਭਯੋ ਗੁਰ ਦਲ ਕੀ ਗਾਥ। ਘਨੇ ਪਠਾਨ ਬਨੂੰ ਹਥਯਾਰ[11]। ਸਭਿ ਤੇ ਉਰੇ ਪਰੇ[12] ਬਲਧਾਰਿ ॥ ੩੨ ॥
ਬਾਨ ਸਰਾਸਨ ਧਾਰਨਹਾਰੇ। ਖੜਗ ਤੁਪਕ ਯੁਤ ਭਿੜਨਿ ਕਰਾਰੇ। ਦੇਸ਼ ਬਿਦੇਸ਼ੀ ਭਟ ਸਿਖ ਸੰਗਤਿ। ਥਲ ਥਲ ਥਿਰੇ ਪਿਖੀ ਬਹੁ ਪੰਗਤਿ॥ ੩੩॥
ਬ੍ਰਿੰਦ ਉਦਾਸੀ ਬਿਚਰਤਿ ਹੇਰੇ। ਖਾਇੰ ਕੜਾਹਿ ਸੁ ਪੁਸ਼ਟ[13] ਬਡੇਰੇ। ਰਿਦੇ

[1]ਭਾਵ ਕੋਈ ਬਰਾਬਰ ਨਹੀਂ ਢੁੱਕ ਸਕਦਾ। [2]ਅੱਗੇ ਵਧ ਕੇ ਘਮਸਾਨ ਕਰਨਗੇ। [3]ਸੁਲਹ। (ਅ) ਸ਼ਮਤਾ। [4]ਸਾਹਮਣੇ (ਗੁਰੂ ਜੀ ਦੇ) ਨਿਸ਼ੰਗ ਹੋਕੇ ਟੁਰਿਆ ਜਾਵੇ। [5]ਤਿਥੇ ਪੁੱਜਣ। [6]ਕਾਇਰ ਕਰਕੇ ਸਾਰਿਆਂ ਨੂੰ (ਜੰਗ ਤੋਂ) ਹਟਾਇਆ ਚਾਹੁੰਦਾ ਹੈ। [7]ਸੈਨਾ। [8]ਮਨੁੱਖ, ਆਦਮੀ। [9]ਘੋੜੇ। [10]ਹਥਯਾਰਬੰਦ। [11](ਡੇਰਾ ਪਾਈ) ਪਏ ਹੋਏ ਹਨ। [12]ਮੋਟੇ।

ਅਚੰਭ ਭਯੋ ਦਲ ਜੋਵਾ। ਸੈਗੂਹਿ ਇਤੋ ਕਵਨ ਬਿਧਿ ਹੋਵਾ॥ ੩੪॥ ਅਤਿ ਉਤਸਾਹ ਲਰਨ ਕੋ ਜਿਨ ਮੈਂ।ਲਖੀਅਤਿ ਮਨੋ ਲਈ ਜੈ ਰਨ ਮੈਂ।ਮੈਂਮਸਲਤ ਕਬਿ ਕਹੌਂ ਨ ਲਰਿਬੋ।ਤੁਮਕਰੀਅਹਿ ਜਿਸਬਿਧਿਬੁਧਿ ਧਰਿਬੋ'॥੩੫॥ ਸੁਨਿ ਵਜ਼ੀਰ ਤੇ ਗੁਰ ਕੀ ਗਾਥਾ। ਠਾਨੀ ਮੌਨ ਜਿਤਿਕ ਗਿਰਨਾਥਾ।ਭੀਮ-ਚੰਦ ਕੋ ਚਿੰਤ ਬਿਲੰਦਾ।–ਛੰਦ ਬੰਦ ਕੋ ਨਹੀ ਪੁਜੰਦਾ[1]–॥ ੩੬॥ 'ਸੁਨਿ ਵਜ਼ੀਰ!ਤੈਂ ਮੰਤ੍ਰ[2] ਬਤਾਵਾ। ਦੂਲੋ ਏਕਲ ਚਹੈਂ ਪਠਾਵਾ।ਜੋ ਸਤਿਗੁਰ ਗਹਿ ਕਰਿਹੈਂ ਕੈਦ। ਬਹੁਰ ਛੁਟਾਵਨਿ ਕਹਾਂ ਉਮੈਦ॥੩੭॥ ਪ੍ਰਿਯ ਸੁਤ ਕੋ ਇਮ ਬਿਘਨ ਬਿਸਾਲਾ। ਮੋਤੇ ਸਹਯੋ ਨ ਜਾਇ ਕਰਾਲਾ। ਅਪਜਸੁ ਜਗ ਮਹਿੰ ਭਾਖਹਿੰ ਸਾਰੇ। ਬੁਧਿ ਅਰੁ ਬਲ ਮੇਰੋ ਧਿਧਕਾਰੇਂ[3] ॥ ੩੮ ॥ ਗੁਰ ਕੋ ਧਨ ਕੀ ਚਾਹਿ ਨ ਕੋਇ[4]। ਜਿਸ ਕੋ ਦੇ ਮੁਚਵਾਵੈਂ ਸੋਇ[5]।ਮਸਲਤ ਆਪ ਕਰੋ ਹਿਤ ਜਾਨੈ[6]। ਜਿਮ ਦੂਲਹੁ ਸ੍ਰੀ ਨਗਰ ਪਯਾਨੈ'॥ ੩੯ ॥ ਸੁਨਿ ਪਰਧਾਨ ਬਖਾਨੇ ਬੈਨ।'ਭੋ ਗਿਰਿੰਦ੍ਰ ! ਇਮ ਕੀਜੈ ਭੈਨ।ਗੁਰੂ ਗੰਭੀਰ ਧੀਰ ਬਲਬੀਰ। ਇਮ ਨਹਿੰ ਕਰਹਿ ਗਏ ਤੇ ਤੀਰ॥੪੦॥ਮਹਾਂ ਕ੍ਰਿਪਾਲੁ ਗਯਾਨਿ ਗੁਨਵੰਤ। ਅਸ ਕਾਰਜ ਨਹਿੰ ਕਰਹਿ ਕਦੰਤ।ਉਰ ਨਿਚਿੰਤ ਹੁਇ ਸੁਤ ਪਠਿ ਦੀਜੈ। ਮਾਰਗ ਅਪਰ ਆਪ ਗਮਨੀਜੈ॥੪੧॥ ਮਸਲਤ ਸਾਰ ਮਾਨਿ[7] ਇਹ ਮੇਰੀ। ਜਾਨਿ ਆਪਨੀ ਛੇਮ[8] ਭਲੇਰੀ। ਅਪਰ ਉਪਾਇ ਨਹੀਂ ਬਨਿ ਆਵੈ। ਜਿਸ ਤੇ ਸਿਰੀ ਨਗਰ ਮਹਿੰ ਜਾਵੈਂ'[9] ॥੪੨॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਮਸਲਤ ਕਰਨਿ' ਪ੍ਰਸੰਗ ਬਰਨਨੰ ਨਾਮ ਤ੍ਰਿਯੋਦਸਮੋ ਅੰਸੂ ॥ ੧੩॥

੧੪. [ਭੀਮਚੰਦ ਦਾ ਪੁੱਤ੍ਰ ਤੇ ਵਜ਼ੀਰ ਸ਼੍ਰੀ ਨਗਰ ਪੁੱਜੇ]।

ਦੋਹਰਾ ॥ ਜਤਨ ਅਨੇਕ ਬਿਚਾਰਿ ਕੈ ਭੀਮਚੰਦ ਗਿਰਰਾਇ। ਮਾਨਯੋਂ ਮੰਤ੍ਰ ਵਜ਼ੀਰ ਕੋ,ਔਰ ਨ੍ਰਿਪਨ ਸਮੁਦਾਇ[9]॥੧॥ਚੌਪਈ।[10]'ਸੁਨੋ ਸੈਲਨਾਥਨ!ਬਚ ਮੇਰੇ।ਬਨਾਹ ਸਮੈ ਆਯੋ ਅਬਿ ਨੇਰੇ।ਲਰਿਬੋ ਬਿਖੈ ਦਿਵਸ ਬਹੁ ਲਾਗੈਂ।ਪਿਖਿ ਦਲ ਬਲ ਕੋ ਗੁਰ ਨਹਿੰ ਭਾਗੈ ॥ ੨ ॥ ਭੀਮ ਜੰਗ ਦੁਇ ਦਿਸ਼ਿ ਤੇ ਪਰੈ। ਦੋਨਹੁ ਚਮੂੰ ਸੁਭਟ ਬਲਧਰੈਂ।ਹਟ ਨਹਿੰ ਜਾਇਂ ਲਾਜ ਨਿਰਬਾਹੈਂ।ਕੋ ਜਾਨੈ ਤਬਿ ਕਯਾ ਹੁਇ ਜਾਹੈ ॥ ੩ ॥ ਬਨਾਹ ਕਾਜ ਪੂਰਨ ਅਬਿ ਕਰੋ। ਪੁਨ ਗੁਰ

[1]ਛਲ ਵਲ ਕੋਈ ਨਹੀਂ ਪੁਜਦਾ (ਗੁਰੂ ਜੀ ਨਾਲ)। [2]ਸਲਾਹ। [3]ਧ੍ਰਿਕਾਰਨਗੇ। [4]ਗੁਰੂ ਜੀ ਨੂੰ ਧਨ ਦੀ ਚਾਹ ਨਹੀਂ ਕੋਈ। [5]ਜਿਸ (ਧਨ) ਨੂੰ ਦੇਕੇ ਉਸ ਨੂੰ ਛੁਡਵਾ ਲਵਾਂਗਾ। [6]ਜਾਣੇ ਵਾਸਤੇ। [7](ਸਭ ਤੋਂ) ਉੱਤਮ। [8]ਸੁਖ। [9]ਭੀਮ ਚੰਦ ਪਹਾੜੀ ਰਾਜੇ ਤੇ ਹੋਰ ਸਾਰਿਆਂ ਰਾਜਿਆਂ ਨੇ ਵਜ਼ੀਰ ਦੀ ਸਲਾਹ ਮੰਨ ਲਈ। [10]ਭੀਮਚੰਦ ਕਹਿੰਦਾ ਹੈ:–

ਸੰਗ ਲਰੋ ਨਹਿੰ ਟਰੋ। ਅਬਿ ਰਿਸ ਤਜਹੁ ਅਪਰ ਮਗ ਗਮਨਹੁ। ਬਹੁਰ ਆਇ ਗੁਰ ਦਲ ਕੋ ਦਮਨਹੁ[1] ॥ ੪ ॥ ਫਤੇਸ਼ਾਹ ਕੋ ਲੈ ਕਰਿ ਸੰਗ। ਦਿਹੁ ਉਠਾਇ ਇਤ ਤੇ[2] ਕਰਿ ਜੰਗ। ਸਭਿਨਿ ਬਿਰੋਧੀ ਬਨਜੋਂ ਮਹਾਨ। ਕੈਸੇ ਬਸਨ ਦੇਹਿੰ ਇਸ ਥਾਨ ॥੫॥ ਬਿਘਨ ਬਿਸਾਲ ਬਨਾਹ ਮਹਿੰ ਡਾਲਾ। ਇਸ ਪਲਟੋਂ ਮੈਂ ਲੇਉਂ ਬਿਸਾਲਾ[3]। ਇੱਤਮਾਦਿਕ ਕਹਿ ਨ੍ਰਿਪ ਸਮੁਝਾਏ।ਲਰਿਬੇ ਤੇ ਤਿਸ ਸਮੈਂ ਹਟਾਏ ॥ ੬ ॥ ਕਰਜੋ ਤਮਾਰ ਸੁਤ ਹੇਤੁ ਪਠਾਵਨ। ਨਿਕਟ ਅਮਾਤ[3] ਕੀਨਿ ਸਮੁਝਾਵਨਿ।[4]ਗਮਨਹੁ ਇਸੀ ਸੰਗ ਮਗ ਸੂਧੋ।ਗੁਰੂ ਕਦਾ-ਚਿਤ ਜੋ ਮਗ ਰੂਧੋ[5] ॥ ੭ ॥ ਬਨਿ ਕੈ ਦੀਨ ਬਿਨੈ ਬਹੁ ਭਾਖੋ। ਜਨੋਂ ਕਨੋਂ ਕਰਿ ਉਲੰਘਨ ਅਭਿਲਾਖੋ।ਕਰ ਬੰਦਨ ਬੰਦਨ ਪਗ ਠਾਨਹੁ[6]।ਹਮ ਦਿਸ਼ਿ ਤੇ ਬਹੁ ਅਰਜ਼ ਬਖਾਨਹੁ ॥ ੮ ॥–ਨਹਿੰ ਮਗ ਦੀਯੋ ਨ ਆਯੋ ਰਾਜਾ। ਸਕਲ ਸਹਾਰਜੋ ਬਨਜੋਂ ਕੁਕਾਜਾ। ਤੁਮ ਸੰਗ ਲਰਜੋ ਨ ਚਾਹਤਿ ਸੋਈ। ਠਾਨੀਨਮੋਂ ਬੰਦਿ ਕਰ ਦੋਈ–'॥੯॥ਕਹਿ ਸੁਤ ਕੋ ਝੂਪਾਨ[6] ਚਢਾਵਾ।ਰਿਦਾ ਹੌਲ ਜੁਤਿ ਪੰਥ ਪਠਾਵਾ। ਇਕ ਦੁਇ ਦਾਸਿਕ ਸੰਗ ਵਜ਼ੀਰ[7]। ਗਮਨੇ ਜਬਿ, ਨ੍ਰਿਪ ਹੋਤਿ ਅਧੀਰ॥੧੦॥ਸਨੇ ਸਨੇ ਸਨਮੁਖ ਜਬਿ ਗਏ।ਗੁਰ ਦਲ ਕੇ ਸਮੀਪ ਜਬਿ ਭਏ।ਦੇਖਤਿ ਜਾਨਜੋਂ–ਰਿਪੁ ਦਲ ਆਯੋ–।ਚਢੇ ਤੁਰੰਗਨ ਉਰ ਉਮਗਾਯੋ ॥ ੧੧ ॥ ਤਮਾਰ ਤੁਫੰਗਨ ਕਰਤਿ ਧਵਾਏ[8]। ਭੀਮਚੰਦ ਨੰਦਨ ਪਿਖਿਜਾਏ[9]।ਬਿਨਾ ਬਾਹਿਨੀ ਕੇ ਚਲਿਆਯੋ।ਘੇਰ ਲਿਯੋਨਿਜ ਅੱਗੂ ਚਲਾਯੋ ॥੧੨ ॥ ਸਹਿਤ ਵਜ਼ੀਰ ਤਹਾਂ ਪਹੁੰਚਾਏ। ਜਹਿੰ ਸਤਿਗੁਰ ਕੋ ਪੌਰ ਸੁਹਾਏ।ਦ੍ਵਾਰਪਾਲ ਸੁਧਿ ਜਾਇ ਸੁਨਾਈ।[10]ਨ੍ਰਿਪ ਸੁਤਕੋ ਸੈਨਾ ਗਹਿ ਲਯਾਈ ॥ ੧੩ ॥ ਜਾਤਿ ਹੁਤੋ ਹਿਤ ਬਨਾਹ ਅਗਾਰੀ। ਸਚਿਵ ਏਕ ਦੁਇ ਨਰ ਸੰਗ ਧਾਰੀ। ਡਰਿ ਧਰਿ ਕਰਿ ਸਗਰੇ ਮਹਿਪਾਲਾ। ਸੈਨ ਸਮੇਤ ਸਮਾਜ ਬਿਸਾਲਾ॥੧੪॥ਅਪਰ ਪੰਥ ਕੋ ਸੋ ਚਲਿ ਗਏ।ਦੂਲਹੁ ਮੰਤ੍ਰੀ ਇਤ ਕੋ ਅਏ[7]। ਸੁਨਿ ਸਤਿਗੁਰ ਸੋ ਨਿਕਟਿ ਹਕਾਰਾ। ਭਏ ਨੈਮਿ ਜਬਿ ਦਰਸ ਨਿਹਾਰਾ ॥ ੧੫ ॥ ਹਾਥ ਜੋਰਿ ਠਾਂਢੇ ਹੁਇ ਰਹੇ। ਸ਼੍ਰੀ ਮੁਖ ਤੇ ਬਿਗਸਤਿ ਬਚ ਕਹੇ। [4]ਕਹੁ ਬਾਲਿਕ ! ਤੁਝ ਕਰਿ ਹੈਂ ਕੈਦ। ਕਿਮ ਛੂਟਨਿ ਕੀ ਧਰਹਿੰ ਉਮੈਦ?

[1]ਦੌੜ ਦਿਓ। [2]ਇਥੋਂ (ਪਾਂਵਟੇ) ਤੋਂ। [3]ਵਜ਼ੀਰ। [4]ਰੋਕੇ। [5]ਹੱਥ ਜੋੜ ਕੇ ਚਰਨਾਂ ਤੇ ਨਮਸਕਾਰ ਕਰੋ। [6]ਪਾਲਕੀ ਉਪਰ। [7]ਇਕ ਦੋ ਦਾਸ ਤੇ ਇਕ ਵਜ਼ੀਰ ਨਾਲ। [8]ਦੌੜਾਏ (ਘੋੜੇ । [9]ਜਾਕੇ ਦੇਖਿਆ ।

॥੧੬॥ ਤੋਰ ਪਿਤਾ ਹੈ ਸ਼ੱਤ੍ਰੂ ਹਮਾਰਾ। ਸਾਧ ਲੇਹਿੰ ਨਿਜ ਬੈਰ ਉਦਾਰਾ[1] ? ਲਾਖਹੁੰ ਧਨ ਇਸ ਥਾਨ ਅੰਨਾਵੈਂ।ਤੁਮ ਸੋਂ ਕਰਹਿੰ ਜਥਾ ਮਨ ਭਾਵੈ[2] ॥੧੭॥ ਜੋਰਤਿ ਹਾਥ ਵਜ਼ੀਰ ਉਚਾਰੇ।"ਨ੍ਰਿਪ ਸੁਤ ਆਯੋ ਸ਼ਰਨਿ ਤੁਮਾਰੇ। ਜੇਤਿਕ ਰਾਜ ਸਮਾਜ ਘਨੇਰਾ। ਸਗਰੋ ਬਖਸ਼ਨੋ ਰਾਵਰ ਕੇਰਾ ॥ ੧੮ ॥ ਮੈਂ ਤੁਮਰੋ ਜਬਿ ਕਹਨੋ ਬਖਾਨਨੋ। ਤਤਛਿਨ ਭੀਮਚੰਦ ਨ੍ਰਿਪ ਮਾਨਨੋ। ਗਯੋ ਅਪਰ ਮਗ ਕੌ ਕਰਿ ਕੂਚ। ਬਨਾਹ ਸਮੈ ਨਹਿੰ ਪੁੱਤ੍ਰ ਪਹੁੰਚੈ॥੧੯ ॥ ਯਾਂ ਤੇ ਇਸ ਮਗ ਕਰਨੋ ਪਠਾਵਨਿ।ਤੁਮ ਆਗੇ ਕਰਿ ਸੀਸ ਨਿਵਾਵਨਿ।ਬਿਰਦ ਕ੍ਰਿਪਾਲ ਆਪ ਕੋ ਸੁਨਨੋ। ਗਿਰਪਤਿ ਕਛੂ ਨ ਮਨ ਮਹਿੰ ਗੁਨਨੋ॥ ੨੦ ॥ ਨਹੀਂ ਸੰਦੇਹ ਆਪ ਤੇ ਠਾਨਾ।ਪ੍ਰਿਯ ਸੁਤ ਕੋ ਇਤ ਕੀਨਿ ਪਯਾਨਾ। ਕਹਨੋ–ਜਥਾ ਨੰਦਨ ਇਹ ਮੇਰੋ।ਤਿਸ ਬਿਧਿ ਹੀ ਕਲਗ਼ੀਧਰ ਕੇਰੋ ॥੨੧॥ਜੋ ਇਸ ਪੰਥ ਨ ਪਠਵਤਿ ਪੂਤੈ।ਹੋਤਿ ਬਨਾਹ ਕੋ ਮਹਾਂ ਕੁਸੂਤੈ।ਜਾਇ ਸਮੈਤਿਸ ਲੇ ਅਬਿ ਫੇਰੈ[3]। ਬਿਨ ਬਰਾਤ ਭਾ ਬਿਘਨ ਬਡੇਰੇ–"॥੨੨॥ ਸੁਨਿ ਬਿਨਤੀ ਕੋ ਪ੍ਰਭੂ ਗਹੀਰੈ। ਹੇਰਨੋ ਜੋਰਤਿ ਹਾਥ ਵਜ਼ੀਰੈ।ਨ੍ਰਿਪ ਸੁਤ ਜਥਾ ਨੰਮ੍ਰਿ ਹੁਇ ਰਹਨੋ। ਕ੍ਰਿਪਾ ਨਿਧਾਨ ਕ੍ਰਿਪਾ ਕਰਿ ਕਹਨੋ ॥ ੨੩ ॥ 'ਭੀਮਚੰਦ ਦੋਹੀ ਜਿਮ ਝੂਠਾ । "ਤਿਮ ਜੋ ਕਰਤੇ ਫਿਰਤਿ ਅਪੂਠਾ।ਗਹਿ ਅਬਿ ਲੇਤਿ ਕਰਤਿ ਜਿਮ ਕਾਂਖਾ। ਕਹਾਂ ਹੋਤਿ ਮਗ ਦੁਤਿਯੇ ਨਾਖਾ ॥੨੪॥ ਬਿਨ ਦੂਲੋ ਤੇ ਨਿਫਲ ਸਮਾਜਾ। ਕਹਿਤੇ ਕਹਾਂ, ਮੇਲ ਗਨ ਰਾਜਾ[4]।ਜਾਹੁ ਅਬਹਿ ਹਮ ਛੋਰਨਿ ਕਰਨੋ। ਨ੍ਰਿਪ ਕਰਤਬ ਕੋ ਉਰ ਨਹਿੰ ਧਰਨੋ*[5] ॥੨੫॥ ਸੁਨਤਿ ਵਜ਼ੀਰ ਆਦਿ ਹਰਖਾਏ। ਬਾਰਿ ਬਾਰਿ ਬੰਦਹਿੰ ਕਰ ਪਾਏ[6]। 'ਧੰਨ ਧੰਨ ਗੁਰ' ਕੱ ਕਹਿ ਚਾਲੇ।

---

[1]ਆਪਣਾ ਵੈਰ ਕੱਢ ਲਈਏ। [2]ਨਹੀਂ ਪਹੁੰਚ ਸਕਦਾ ਸੀ। [3]ਤਿਸ (=ਫੇਰਿਆਂ ਦੇ) ਸਮੇਂ ਸਿਰ ਪੁਜਕੇ ਫੇਰੇ ਲੈ ਲਵੇਗਾ। [4](ਜੇ ਉਸ ਨਾਲ ਤਿਮ=) ਉਸੇ ਤਰ੍ਹਾਂ ਦਾ (ਸਲੂਕ) ਕਰਦੇ ਤਾਂ (ਹੇ ਵਜ਼ੀਰ ! ਤੈਨੂੰ) ਪੁੱਠਾ ਮੁੜਨਾ ਪੈਂਦਾ ਤੇ (ਟਿੱਕੇ ਨੂੰ) ਫੜ ਲੈਂਦੇ ਤੇ ਜੇ ਜੀ ਆਉਂਦੀ ਕਰਦੇ, ਫਿਰ ਦੂਸਰੇ ਰਸਤੇ ਰਾਜਿਆਂ ਤੇ ਸੈਨਾ ਲੰਘਣ ਦਾ ਕੀ ਗੁਣ ਹੁੰਦਾ, ਦੂਲੋ (ਦੇ ਪਹੁੰਚੇ) ਬਿਨਾ ਸਾਰਾ ਸਮਾਜ (ਸ਼ੁਭ ਨਗਰ ਅੱਪੜਿਆ) ਨਿਸ਼ਫਲ ਹੁੰਦਾ; (ਉਥੇ) ਸਾਰੇ ਰਾਜਿਆਂ ਦਾ ਮੇਲ ਫਿਰ ਕੀ ਕਹਿੰਦਾ। [5]ਬਾਰ ਬਾਰ ਜੋੜਕੇ ਹੱਥ ਚਰਨਾਂ (ਤੇ ਲਾਉਂਦੇ ਹਨ)।

*ਭੀਮ ਚੰਦ ਨਿਰੀ ਜੰਞ ਲੈਕੇ ਵਿਆਹ ਤੇ ਨਹੀਂ ਸੀ ਜਾ ਰਿਹਾ, ਨਾਂ ਹੀ ਇਤਨੀ ਥੋੜੀ ਫੌਜ ਨਾਲ ਜਾ ਰਿਹਾ ਸੀ ਕਿ ਜੋ ਕੇਵਲ ਰਾਜੇ ਦੀ ਇੱਜ਼ਤ ਲਈ ਤੇ ਰੱਯਤ ਦੀ ਰਾਖੀ

[ਬਾਕੀ ਟੁਕ ਏਥੋਂ ਅਗਲੇ ਪੰਨੇ ਦੇ ਫੋਨ]

ਮਨਹੁ ਮ੍ਰਿਤਕ ਕਰਿ ਕ੍ਰਿਪਾ ਜਿਵਾਲੇ ॥ ੨੬ ॥ ਸ਼੍ਰੀ ਜਮਨਾ ਜਲ ਉਤਰੇ ਪਾਰਗਮਨੇ ਪੰਚ ਸ਼ੀਘ੍ਰਤਾ ਧਾਰਿਗਏ ਉਲੰਘਿ ਕੈ ਗਿਰ ਬਨ ਦੇਸ਼ਾਪਹੁੰਚੇ

[ਪਿਛਲੇ ਪੰਨੇ ਦੀ ਬਾਕੀ ਟੂਕ]

ਲਈ ਕਾਫੀ ਹੋਵੇ, ਸਰੋਂ ਉਸ ਨਾਲ ਬਹੁਤ ਸਾਰੀ ਫੌਜ ਸੀ ਯਥਾ 'ਦਲ ਬਿਸਾਲ ਕੋ ਸੁਨਿ ਭਰਪਾਹੀ' (ਰੁਤ ੨ ਅੰਸੂ ੧੨, ਅੰਕ ੪੪)। ਪੁਨਾ: 'ਚਮੂੰ ਅਧਿਕ ਸੋਂ ਬਸ ਨ ਬਸੈ ਹੈ' (ਰੁਤ ੨ ਅੰਸੂ ੧੫ ਅੰਕ ੬) ਅਰਥਾਤ ਰਾਜਿਆਂ ਕੋਲ ਫੌਜ ਬਹੁਤੀ ਸੀ। ਪੁਨਾ:–'ਆਇ ਮੇਲ, ਤਿਨ ਸ਼ਸਤ੍ਰ ਜੁਤਿ ਕਹਿ ਕਹਿ ਬੁਲਵਾਵੈ' (ਰੁਤ ੧ ਅੰਸੂ ੪੨ ਅੰਕ ੨੮)। ਇਤਨੀ ਫੌਜ ਦਾ ਜੰਵ ਦੇ ਬਹਾਨੇ ਨਾਲ ਹੋਣਾ ਗੁਰੂ ਜੀ ਲਈ ਦਰੰਦੇਸ਼ੀ ਪੈਦਾ ਕਰਨ ਦਾ ਕਾਰਨ ਸੁਤੇ ਹੀ ਹੋਣਾ ਚਾਹੀਦਾ ਸੀ ਕਿ ਕੋਲੋਂ ਦੀ ਜੰਵ ਬਹਾਨੇ ਲੰਘਦਾ ਦੁਸ਼ਮਣ ਜੇ ਅਚੇਤ ਸਾਡੇ ਤੇ ਆ ਪਵੇ ਤਾਂ ਫੇਰ ਕੀ ਬਣੇ। ਇਸ ਤਰ ਦਾ ਸਬੂਤ ਰਾਜੇ ਨੇ ਆਪ ਦੇ ਦਿੱਤਾ ਹੈ, ਜਦ ਵਜ਼ੀਰ ਹੱਥ ਸੁਨੇਹਾ ਘੱਲਿਆ ਹੈ, ਤਾਂ ਵਿਚ ਆਪ ਦਾਬਾ ਦੇ ਘੱਲਿਆ ਹੈ। ਯਥਾ–'ਦਿਹੁ ਮਗ ਨਤੁ ਡੇਰਾ ਲੁਟ ਜਾਵੈ' (ਅੰਸੂ ੧੧, ਅੰਕ ੨੯)। ਪੁਨਾ: 'ਤਜਿ ਮਗ ਕੋ ਅਬ ਕਰੋ ਕਿਨਾਰਾ। ਮਿਲੈ ਸੈਨ ਤਬਿ ਹੋਇ ਬਿਗਾਰਾ। ਅਸ ਨਹਿ ਬਨੈ ਜਾਇ ਲੁਟ ਡੇਰਾ' (ਅੰਸੂ ੧੧, ਅੰਕ ੪੩)। ਇਸ ਦਾਏ ਦੇ ਅੱਪੜਨ ਤੋਂ ਪਹਿਲਾਂ ਸ਼ੱਤ੍ਰੂ ਦੇ ਦਾਵ ਘਾਵ ਨੂੰ ਸਮਝ ਲੈਣਾ ਤੇ ਤਮਾਰੀ ਕਰ ਰੱਖਣੀ ਦੂਰਦਰਸ਼ਤਾ ਤੇ ਫੌਜੀ ਜੀਵਨ ਦੀ ਆਵੱਸ਼ਕਤਾ ਸੀ। ਜਦ ਇਹ ਦਾਬਾ ਪੁੱਜ ਗਿਆ ਤਾਂ ਵੈਰੀ ਦਾ ਸੰਕਲਪ ਸਪਸ਼ਟ ਪਤਾ ਲਗ ਗਿਆ, ਹੁਣ ਦਾਬੇ ਅੱਗੇ ਨਿਉਂ ਜਾਣਾ ਬਿਨਾ ਹਾਰੇ ਹਾਰ ਮੰਨ ਲੈਣੀ ਹੋਈ। ਭੀਮਚੰਦ ਦਾ ਖੋਟ ਵਿਆਹ ਬਹਾਨੇ ਬਹੁਤੀ ਫੌਜ ਲੈ ਜਾਣ ਵਿਚ ਗੁਰੂ ਜੀ ਨੂੰ ਪ੍ਰਾਜੈ ਕਰ ਲੈਣ ਦਾ–ਅੰਸੂ ੧੯ ਅੰਕ ੨੮ ਵਿਚ ਉਸ ਦੇ ਮੂੰਹੋਂ ਨਿਕਲ ਪੈਂਦਾ ਹੈ, ਯਥਾ 'ਬਜਾਹ ਬਹਾਨੇ ਨ੍ਰਿਪ ਗਨ ਆਏ। ਸਭ ਤੇ ਲੇਹੁ ਸੁਭਟ ਸਮੁਦਾਏ। ·····ਦਿਹੁ ਉਠਾਇ ਇਤ ਤੇ ਸਭਿ ਡੇਰਾ'।

ਜੰਵ ਦੇ ਬਹਾਨੇ ਆਪਣੇ ਵੈਰੀ ਤੇ ਅੱਚਨਚੇਤ ਜਾ ਪੈਣ ਦੀ ਗਲ ਇਤਿਹਾਸ ਵਿਚ ਵਰਤ ਚੁਕੀਆਂ ਘਟਨਾਵਾਂ ਵਿਚੋਂ ਹੈ। ਸ਼ਾਇਸਤਾ ਖਾਂ ਮੁਗ਼ਲ ਜਰਨੈਲ ਸ਼ਿਵਾ ਜੀ ਨੂੰ ਦਬਾਉਂਦਾ ਪੁਨੇ ਅੱਪੜਕੇ ਉਸ ਘਰ ਵਿਚ ਉਤਰਿਆ ਜੋ ਕਦੇ ਸ਼ਿਵਾ ਜੀ ਦਾ ਵਸੇਬਾ ਸੀ। ਇਸ ਵੇਲੇ ਸ਼ਿਵਾ ਜੀ ੧੨ ਮੀਲ ਤੇ ਸਿੰਘ ਗੜ੍ਹ ਵਿਚ ਸੀ। ਇਕ ਹਨੇਰੀ ਰਾਤ ਨੂੰ ਸ਼ਿਵਾ ਜੀ ਟੁਰ ਪਿਆ। ਜਗ੍ਹਾ ਜਗ੍ਹਾ ਸਿਪਾਹੀ ਛੋੜਦਾ ਗਿਆ ਤੇ ਰਾਤ ਵੇਲੇ ੨੦ ਮਵਾਲੀਆਂ ਨਾਲ ਇਕ ਜੰਵ ਵਿਚ ਜਾਵੀ ਬਣਕੇ ਸ਼ਹਿਰ ਜਾ ਵੜਿਆ, ਜਾਂਵੀ ਦੀ ਹੈਸੀਯਤ ਵਿਚ ਕਿਸੇ ਨੂੰ ਸ਼ੁਬਹ ਨਾ ਪਿਆ, ਤੇ ਸ਼ਿਵਾ ਜੀ ਦਾਉ ਤਕਾ ਕੇ ਮਕਾਨ ਦੇ ਪਿਛਲੇ ਰਸਤੇ ਮਹਿਲ ਵਿਚ ਧਸ ਗਿਆ। ਸ਼ਾਇਸਤਾ ਖਾਂ ਨੱਠਕੇ ਬਚਿਆ ਪਰ ਦੋ ਉਂਗਲਾਂ ਕਟ ਗਈਆਂ, ਉਸ ਦਾ ਪੁੱਤ੍ਰ ਤੇ ਜਾਨਨਿਸਾਰ ਸਾਥੀ ਸਾਰੇ ਮਾਰੇ ਗਏ ਤੇ ਸ਼ਿਵਾ ਜੀ ਉਸੇ ਫੁਰਤੀ ਨਾਲ ਮੁੜ ਪਿਆ ਤੇ ਰਸਤੇ ਪਰ ਖੜੇ ਕੀਤੇ ਆਪਣੇ ਫੌਜੀ ਦਸਤਿਆਂ ਨਾਲ ਮੁੜ ਟਿਕਾਣੇ ਪੁੱਜ ਗਿਆ। ਸੋ ਜੰਵ ਦੇ ਬਹਾਨੇ ਆਏ ਵੈਰੀ ਦਲ ਨੂੰ ਰੋਕਣਾ, ਨਾ ਰੁਕੇ ਤਾਂ ਜੰਗ ਲਈ ਤਿਆਰ ਹੋਣਾ ਇਹ ਨੀਤੀ ਸੀ ਤੇ ਦਰੁਸਤ ਸੀ।

ਇਹ ਪ੍ਰਤੀਤ ਦੇਂਦਾ ਹੈ ਕਿ ਵਜ਼ੀਰ ਨੂੰ ਗੁਰੂ ਜੀ ਨੇ ਉਸਦੇ ਮਾਲਕ ਦੇ ਕੁਟਲ ਸਨੇਹਿਆਂ ਤੇ ਦਾਬਿਆਂ ਦੇ ਉਤਰ ਵਿਚ ਆਪਣੀ ਨੀਤੀ ਨਿਪੁਨਤਾ ਤੇ ਫੌਜੀ ਬਲ ਦੱਸ ਕੇ ਜੰਵ ਨੂੰ

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

ਪੁਰਿ ਸ਼੍ਰੀ ਨਗਰ ਬਿਸ਼ੇਸ਼ ॥੨੭॥ ਫਤੇਸ਼ਾਹ ਠਾਨਤਿ ਸਕਿ ਤਮਾਰੀ। ਰਿਦੈ ਪ੍ਰਤੀਖ–ਬ੍ਰਾਤ ਹੁਇ ਭਾਰੀ। ਦੁੰਦਭਿ ਆਦਿ ਬਜੇ ਬਹੁ ਬਾਜੇ। ਐਹੈਂ ਗਨ ਸੈਲਨਿ ਕੇ ਰਾਜੇ–॥੨੮॥ਉਤਸਵ ਕੌ ਚਿਤਵਤਿ ਬਹੁ ਭਾਂਤੀ।ਅਧਿਕ ਮੇਲ ਯੁਤਿ ਸੀਤਲ ਛਾਤੀ। ਇਤਨੇ ਬਿਖੈ ਵਜ਼ੀਰ ਪਹੁੰਚਾ। ਦੇਖਨੋ ਸਭਾ ਚਿਰਨੋ

(ਪਿਛਲੇ ਪੰਨੇ ਦੀ ਬਾਕੀ ਟੂਕ)

ਬਿਨਾ ਫੌਜ ਦੇ ਲੰਘ ਜਾਣ ਦੀ ਆਗਿਆ ਦੇ ਦਿਤੀ ਹੋਣੀ ਹੈ। ਪਰ ਭੀਮਚੰਦ ਨੇ ਫੌਜ ਬਿਨਾ ਆਪ ਤੇ ਰਾਜੇ ਲੈਕੇ ਲੰਘਣੇ ਗੁੱਸੇ ਵਿਚ ਜੋਗ ਨਹੀਂ ਸਮਝੇ ਕਿ ਕਿਵੇਂ ਆਪਣੇ ਰੋਸ ਦਾ ਅਸਰ ਫਤਹਸ਼ਾਹ ਤੇ ਜ਼ੋਰਦਾਰ ਕਰਕੇ ਪਾਵਾਂ। ਕੇਵਲ ਲਾੜੇ ਤੇ ਵਜ਼ੀਰ ਨੂੰ ਕੁਛ ਹੋਰ ਸਾਥੀਆਂ ਨਾਲ ਟੋਰਿਆ ਹੈ। ਕਿਉਂਕਿ ਅੰਸੂ ੧੪ ਅੰਕ ੨੪ ਵਿਚ ਗੁਰੂ ਜੀ ਕਹਿੰਦੇ ਹਨ ਕਿ ਜੰਵ ਦੇ ਦੂਸਰੇ ਰਸਤੇ ਲੰਘਣ ਦਾ ਕੀ ਫੇਦਾ ਹੁੰਦਾ ਜੇ ਅਸੀਂ ਹੁਣ ਦੂਲੇ ਨੂੰ ਨਾ ਲੰਘਣ ਦੇਵੀਏ ਤਾਂ। ਕਵਿ ਜੀ ਸਫੁਟ ਨਹੀਂ ਲਿਖ ਸਕੇ ਪਰ ਸਾਰੇ ਪ੍ਰਸੰਗ ਦੀ ਧੁਨੀ ਇਧਰ ਲੈ ਜਾਂਦੀ ਹੈ ਕਿ ਕੇਵਲ ਜਿੰਨੀ ਨੀਤੀ ਦੀ ਜ਼ਰੂਰਤ ਸੀ ਉਤਨੀ ਰੋਕ ਪਾਈ ਹੈ, ਕਿ ਫੌਜ ਦੂਜੇ ਰਸਤੇ ਜਾਵੇ ਤੇ ਵਾਧੂ ਰੋਕ ਨਹੀਂ ਕੀਤੀ। ਵਜ਼ੀਰ ਦਾ ਲਾੜੇ ਨੂੰ ਆਪੇ ਲੈ ਲੰਘਣਾ ਕਯਾਸ ਨਹੀਂ ਮੰਨਦਾ। ਵਜ਼ੀਰ ਲਾੜੇ ਨੂੰ ਲੰਘਾ ਲੈ ਜਾਣ ਦੀ ਆਗਯਾ ਪਹਿਲੀ ਮੁਲਾਕਾਤ ਵਿਚ ਲੈ ਗਿਆ ਹੈ, ਵਰਨਾ ਇਹ ਕਦ ਮੁਮਕਿਨ ਸੀ ਕਿ ਭੀਮਚੰਦ ਨਿਰੇ ਵਜ਼ੀਰ ਦੇ ਆਖੇ ਲਾੜੇ ਨੂੰ ਖ਼ਤਰੇ ਵਿਚ ਪਾਵੇ। ਵਜ਼ੀਰ ਨੇ ਜਦੋਂ ਰਾਜੇ ਨੂੰ ਆਖਿਆ ਹੋਊ ਕਿ ਗੁਰੂ ਜੀ ਆਗਜ਼ਾ ਦੇਂਦੇ ਹਨ ਤਾਂ ਰਾਜਾ ਨੇ ਮੰਨਿਆਂ ਤੇ ਪੁੱਤ ਨੂੰ ਟੋਰਿਆ ਹੀ ਹੋਣਾ ਹੈ। ਗੁਰੂ ਜੋ ਆਖੇ ਉਹ ਸੱਚ ਮੁੱਚ ਨਿਬਾਹੇਗਾ ਇਹ ਗੁਰੂ ਕਿਆਂ ਦਾ ਤੇ ਸਿੱਖਾਂ ਦਾ ਆਚਰਨ ਉਸ ਸਮੇਂ ਜ਼ਮਾਨਾ ਸਾਰਾ ਮੰਨਦਾ ਸੀ। ਗੁਰੂ ਤੇ ਗੁਰੂ ਕੇ ਸਿੱਖਾਂ ਦੇ ਸੱਚ ਦਾ ਉਸ ਸਮੇਂ ਸਿੱਕਾ ਬੈਠਾ ਹੋਇਆ ਸੀ।

ਫਿਰ ਇਕ ਵਿਚਾਰ ਹੋਰ ਹੈ ਕਿ ਜਦੋਂ ਲਾੜਾ ਸ਼੍ਰੀ ਨਗਰ ਅੱਪੜਦਾ ਹੈ ਤੇ ਭੀਮਚੰਦ ਦੂਜੇ ਰਸਤੇ ਅੱਪੜਦਾ ਹੈ, ਵਜਾਹ ਹੋ ਜਾਂਦਾ ਹੈ ਤੇ ਫਤਹ ਸ਼ਾਹ ਗੁਰੂ ਕੇ ਤੰਬੋਲ ਨੂੰ ਖੱਟ ਦੇ ਵੇਲੇ ਲੈਕੇ ਆਪਣੀ ਇਜ਼ਤ ਅਫਜ਼ਾਈ ਸਮਝਦਾ ਹੈ ਤੇ ਆਪ ਕਿਸੇ ਗੁੱਸੇ ਵਿਚ ਨਹੀਂ ਆਉਂਦਾ, ਉਸ ਤੋਂ ਸਫੁਟ ਹੈ ਕਿ ਰਾਜਾ ਨੇ ਗੁਰੂ ਜੀ ਦੀ ਰੋਕ ਪਾਉਣ ਨੂੰ ਭਾਵੇਂ ਪਸੰਦ ਨਹੀਂ ਕੀਤਾ ਪਰ ਨੀਤੀ ਦੀ ਹੱਦ ਦੇ ਅੰਦਰ ਜਾਤਾ ਹੈ। ਰਾਜਾ ਫਤਹਸ਼ਾਹ ਜੰਗ ਲਈ ਕੇਵਲ ਤਦੋਂ ਤਯਾਰ ਹੁੰਦਾ ਹੈ ਜਦੋਂ ਕਿ ਉਸ ਨੂੰ ਭੀਮਚੰਦ ਭੋਲਾ ਮੋੜਨ ਦਾ ਭਰਾਵਾ ਦੇਂਦਾ ਹੈ। ਇਸ ਬਦਨਾਮੀ ਤੋਂ ਡਰਕੇ ਉਹ ਗੁਰੂ ਜੀ ਨਾਲ ਲੜਨਾ ਮੰਨਦਾ ਹੈ। ਇਹ ਬੀ ਗਲ ਸਾਫ ਦਿੱਸਦੀ ਹੈ ਕਿ ਭੀਮਚੰਦ ਘਰੋਂ ਹੀ ਗੁਰੂ ਜੀ ਨੂੰ ਪ੍ਰਾਜੇ ਕਰਨ ਦੀ ਵਿਉਂਤ ਧਾਰਕੇ ਗਿਆ ਹੈ। ਦੇਖੋ ਅੰਸੂ ੧੪ ਅੰਕ ੪-੫ ਵਿਚ ਘਰ ਦੀ ਗਿਣੀ ਮਿਥੀ ਗੱਲ ਸਾਫ ਮੂੰਹੋਂ ਪਈ ਨਿਕਲਦੀ ਹੈ ਕਿ ਫਤਹਸ਼ਾਹ ਨੂੰ ਨਾਲ ਲੈਕੇ ਲੜੋ। ਫਤਹਸ਼ਾਹ ਕਿਸੇ ਕਾਰਨ ਨੂੰ ਲੈਕੇ ਗੁਰੂ ਜੀ ਨਾਲ ਨਹੀਂ ਲੜਿਆ ਜਿਸ ਦਾ ਸਬੂਤ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਪਣੇ ਸ਼੍ਰੀ ਮੁਖਵਾਕ ਵਿਚ ਦਰਜ ਹੈ, (ਬਚਿਃ ਨਾਃ)–'ਫਤਹਸ਼ਾਹ ਕੋਪਾ ਤਬ ਰਾਜਾ। ਲੋਹ ਪਰਾ ਹਮ ਸੋਂ ਬਿਨ ਕਾਜਾ।' ਇਸ ਤੋਂ ਸਾਨੂੰ ਗੁਰੂ ਜੀ ਦੀ ਆਪਣੀ ਉਗਾਹੀ ਮਿਲ ਗਈ ਕਿ ਅਸਾਂ ਫਤੇਸ਼ਾਹ ਨੂੰ ਕੋਈ ਖੇਚਲ ਨਹੀਂ ਦਿਤੀ ਸੀ, ਜਿਸ ਤੋਂ ਉਸ ਦਾ ਜੁੱਧ ਕਰਨਾ ਸਾਡੇ ਨਾਲ ਵਿਹਤ ਸੀ। ਉਹ ਅਕਾਰਨ ਸਾਡੇ ਨਾਲ ਲੜਿਆ ਹੈ।

ਸਭਿ ਊਚਾ[1] ॥੨੯॥ ਸਮਧੀ ਕੋ[2] ਪਰਧਾਨ ਨਿਹਾਰਨੋ। ਨਮੋ ਕਰਤਿ ਕਹੁ ਬਹੁ ਸਤਿਕਾਰਨੋ। 'ਕਹੁ ਸੁਧ ਕਿਤ ਬਰਾਤ ਸਮੁਦਾਈ? ਮਾਨਵ ਪਠਨੋ ਨ ਕੋ ਅਗੁਵਾਈ?'॥੩੦॥ਸੁਨਿ ਵਜ਼ੀਰ ਸਭਿ ਗਾਥਾ ਕਹੀ। 'ਨਿਕਟਿ ਬਰਾਤ ਪਹੁੰਚਤਿ ਨਹੀਂ[3]। ਪਰਨੋ ਪੰਥ ਮਹਿੰ ਬਿਘਨ ਬਿਸਾਲਾ। ਕਲਜ਼ੀਧਰ ਰੋਕੇ ਨ੍ਰਿਪ ਜਾਲਾ ॥੩੧॥ ਇਕ ਨਰ ਭੀ ਨਹਿੰ ਉਲੰਘਨਿ ਦੀਨੋ। ਦ੍ਵੈਸ਼ ਗਿਰੇਸ਼ਨ ਸਿਮਰਨ ਕੀਨੋ[4]।ਦੀਨ ਹੋਇ ਹਮ ਬੈਨ ਬਖਾਨਨੋਂ। ਨੀਠ ਨੀਠ ਕਰਿ ਦੂਲਹੁ ਆਨਨੋਂ ॥੩੨॥ ਸਾਹਾ ਸਮੈ ਨ ਟਰਿ ਕਰਿ ਜਾਈ। ਯਾਂਤੇ ਪਹੁੰਚਨੋ ਠਾਨਿ ਉਪਾਈ। ਵਹਿਰ ਜਮਾਤਾ ਬੈਠਨੋ ਆਇ। ਸਾਦਰ ਆਨਹੁ ਸ਼ਗਨ ਮਨਾਇ ॥ ੩੩ ॥ ਸਭਿ ਗਿਰਨਾਥ ਬਰਾਤ ਬਡੋਰੀ। ਗਏ ਦੂਸਰੇ ਮਾਰਗ ਹੋਰੀ। ਕੇਤਿਕ ਦਿਨ ਮਹਿੰ ਪਹੁੰਚਹਿੰ ਆਈ। ਤਥਿ ਕੀਜਹਿ ਜੈਸੇ ਮਨ ਭਾਈ' ॥੩੪॥ ਫਤੇਸ਼ਾਹ ਸੁਨਿ ਦਹਿਲਨੋ ਐਸੇ।ਸੁਖ ਤੇ ਥਿਰਨੋ ਚੋਟ ਲਗਿ ਜੈਸੇ[5]। ਬਿਘਨ ਬਨਾਹ ਮਹਿੰ ਜਾਨਨੋ ਹੋਵਾ। ਅਪਨੇ ਸਚਿਵਨਿ ਕੀ ਦਿਸ਼ਿ ਜੋਵਾ ॥ ੩੫ ॥ ਕਹਨੋ 'ਜਾਹੁ ਸਭਿ ਦੂਲਹੁ ਪਾਸ। ਆਨਹੁ ਕਰਿ ਸਨਮਾਨ ਅਵਾਸ। ਤਮਾਰੀ ਅਪਰ ਸਕਲ ਠਹਿਰਾਵਹੁ। ਜਥਿ ਨ੍ਰਿਪ ਆਵਹਿੰ ਤਥਹਿ ਸਜਾਵਹੁ' ॥ ੩੬ ॥ ਸੁਨਿ ਕੈ ਸਭਿਹਿਨਿ ਮਨ ਮੁਰਝਾਯੋ। ਅੰਤਹਿਪੁਰ ਆਦਿਕ ਬਿਸਮਾਯੋ। ਤੂਰਨ ਗਮਨੇ ਦੂਲਹੁ ਆਨਨੋਂ। ਸੁੰਦਰ ਸਦਨ ਬਾਸ ਕੋ ਠਾਨਨੋਂ ॥੩੭॥ ਪਾਨ ਗਹਨ ਕੋ ਸਮੈ ਬਿਚਾਰਾ। ਨ੍ਰਿਪ ਸੁਤ ਫੇਰੇ ਫਿਰਿ ਤਿਸ ਬਾਰ।ਫਤੇਸ਼ਾਹ ਕੁਲਰੀਤਿ ਕਰਾਈ। ਜਥਾ ਬ੍ਰਿਧਨਿ ਅਰੁਥਿੱਪੂ ਬਤਾਈ ॥੩੮॥ ਲੇਨਿ ਦੇਨਿ ਜੋਤਿਕ ਬਿਧਿ ਚੀਨੋ। ਫਤੇਸ਼ਾਹ ਦੁਹੁੰ ਦਿਸ਼ਿ ਕੋ ਕੀਨੋ। ਪੁਨ ਅਪਨੇ ਘਰ ਰਾਖਤਿ ਭਯੋ। ਗੁਰੂ ਕਰਮ ਕੋ ਚਿਤਵਨਿ ਕਿਯੋ ॥੩੯॥ ਸਮਧੀ ਸਹਿਤ ਬਰਾਤ ਗਿਰੇਸ਼ਾ। ਕਰਤਿ ਪ੍ਰਤੀਖਨ ਰਹਿਤ ਹਮੇਸ਼ਾ।ਨੰਦਚੰਦ ਗੁਰ ਪ੍ਰੋਹਤ ਦੋਊ। ਸੁਨਨੋ ਪ੍ਰਸੰਗ ਕਿਸੇ ਤੇ ਸੋਊ ॥੪੦॥— ਬਧਨੋ ਬਖੇਰਾ—ਰਿਦੈ ਬਿਚਾਰਾ। ਇਕ ਦਿਨ ਗਏ ਕੂਪ ਕੇ ਦ੍ਵਾਰਾ। ਸਾਦਰ ਅਪਨੇ ਨਿਕਟਿ ਬਿਠਾਏ। ਦਯਾਰਾਮ ਕਹਿ ਬਾਕ ਸੁਨਾਏ ॥ ੪੧॥ 'ਪਠਨੋ ਤੈ ਬੋਲ ਗੁਰੂ ਪ੍ਰਭੁ ਜੋਈ। ਲੀਜਹਿ ਆਪ ਹਮਹੁੰ ਤੇ ਸੋਈ।ਬਹੁ ਦਿਨ ਭਏ

---

[1]ਸਭ ਤੋਂ ਉੱਚਾ ਸਭਾ ਵਿਚ ਬੈਠਾ ਹੋਯਾ (ਫਤੇਸ਼ਾਹ)। [2]ਕੁੜਮ ਦਾ। [3](ਸਾਹੇ ਦੇ) ਨੇੜੇ ਬਰਤਾ ਨਹੀਂ ਪਹੁੰਚ ਸਕਦੀ। [4]ਪਹਾੜੀ ਰਾਜਿਆਂ ਦੀ ਦ੍ਵੈਸ਼ ਚੇਤੇ ਕਰਕੇ। [5]ਸੁਖ ਨਾਲ ਬੈਠੇ ਨੂੰ ਜਿਵੇਂ ਚੋਟ ਲਗ ਜਾਵੇ।

ਇਹਾਂ ਚਲਿ ਆਏ। ਦੇ ਕਰਿ ਤੁਮ ਕੋ ਚਹਤਿ ਸਿਧਾਏ ॥ ੪੨ ॥ ਅਧਿਕ ਬਸਨ ਨੀਕੋ ਨ ਬਿਰਾਨੇ[1]।ਨਿਜਨਿਜ ਥਲਬਸਿਬੋ ਸਭਿਠਾਨੇ[2]।ਦਯਾਰਾਮ ਕੀ ਸੁਨਿ ਇਮ ਬਾਨੀ।ਢਤੇਸ਼ਾਹ ਬਿਚ ਸਭਾ ਬਖਾਨੀ ॥੪੩॥ 'ਲੇਨਿ ਦੇਨਿ ਕਾਰਜ ਜਿਸ ਕਾਲਾ।ਸੋ ਤੌ ਨਹੀਂ ਭਯੋ ਦਰਹਾਲਾ[3]।ਸਿਮਰਨ ਦੈਸ਼ ਪ੍ਰਥਮ ਗੁਰ ਕੀਨੇ[3]। ਇਸ ਮਗ ਨ੍ਰਿਪ ਨਹਿ ਆਵਨ ਦੀਨੇ ॥੪੪॥ਯਾਂਤੇ ਕੇਤਿਕ ਦਿਵਸ ਪਿਛਾਰੀ। ਲੇਨਿ ਦੇਨਿ ਹੁਇ ਹੈ ਬਿਧਿ ਸਾਰੀ। ਦੁਹਿ ਦਿਸ਼ਿ ਤੇ ਨ੍ਰਿਪ ਗਨ ਜਬਿ ਮਿਲੈਂ। ਕਰਹੁ ਦਿਖਾਵਨਿ ਦੇਵਨਿ ਭਲੇ ॥੪੫॥ ਹਮਰੀ ਅਰੁ ਗੁਰ ਕੀ ਵਡਿਆਈ। ਸਭਿ ਕੋ ਹੈਰਤਿ ਵਧਹਿ ਸਵਾਈ। ਅਬਿ ਥੋਰੇ ਦਿਨ ਮਹਿ ਚਲਿ ਆਵਹਿ। ਤੁਮ ਕੋ ਰੁਖ਼ਸਦ ਕਰਹਿ ਦਿਖਾਵਹਿਂ[4]॥੪੬॥ ਇੱਤਯਾਦਿਕ ਕਹਿ ਕਰਿ ਸਨਮਾਨੇ। 'ਰਾਖਹੁ ਕੈਨੇ, ਨਾਹਿਨ ਪਯਾਨੇ[5]। ਉਠਿ ਦੋਨਹੁ ਡੇਰੇ ਨਿਜ ਆਏ।ਨਿਤ ਸੁਚੇਤ ਹੁਇ ਰਹਤਿ ਸਵਾਏ॥ ੪੭॥ [6]'ਕਾਚੀ ਮਤਿ ਇਨ ਸਕਲ ਪਹਾਰੀ।ਰਾਖਹੁ ਨਹਿਂ ਭਰੋਸ ਕੋ ਧਾਰੀ। ਅਹੈ ਬਖੇਰਾ ਇਨ ਕੇ ਸੰਗਾ। ਅਸ ਨ ਹੋਇ ਪਰਿ ਜੈ ਹੈ ਜੰਗਾ' ॥੪੮॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਨ੍ਰਿਪਸੁਤ ਬਜਾਹ' ਪ੍ਰਸੰਗ ਬਰਨਨੰ ਨਾਮ ਚਤੁਰ ਦਸ਼ਮੋ ਅੰਸੂ ॥੧੮॥

੧੫. [ਸਉਦਾਗਰ। ਬਰਾਤ ਸ਼੍ਰੀ ਨਗਰ]।

ਦੋਹਰਾ ॥ ਕਲਗ਼ੀਧਰ ਰੋਕੋ ਜਬਹਿ ਨ੍ਰਿਪ* ਸੁਤ ਦਿਯੋ ਪਠਾਇ। ਭੀਮਚੰਦ ਸੁਧਿ ਪਾਇ ਸਭਿ ਔਰ ਪੰਥ ਗਮਨਾਇ॥੧॥ ਚੌਪਈ॥ ਕ੍ਰਮ ਕ੍ਰਮ ਕਰੇ ਉਲੰਘਤਿ ਆਯੋ। ਪਾਇ ਕਸ਼ਟ ਕਛੁ ਬਸ ਨ ਬਸਾਯੋ। ਤਿਸ ਹੀ ਮਗ ਕੋ ਏਕ ਸੁਦਾਗਰ। ਗੁਰ ਕੋ ਸਿਖ ਧਨਵਾਨ ਉਜਾਗਰ ॥ ੨ ॥ ਕਰੇ ਖਰੀਦਨ ਅਸੂ ਕਸ਼ਮੀਰ। ਬਲੀ ਅਨਿਕ ਅਰੁ ਪੁਸ਼ਟ ਸਰੀਰ। ਇਕ ਸੌ ਬੀਨ ਬੀਨ ਕਰਿ ਲਯਾਯੋ।ਚਾਹਤਿ ਹੈ ਗੁਰ ਢਿਗ ਪਹੁੰਚਾਯੋ॥੩॥ਜਬਿ ਤਿਸ ਦੇਸ਼ ਬਿਖੈ ਚਲਿ ਆਵਾ।ਬਸ਼ਾਹ ਪ੍ਰਸੰਗ ਸਕਲ ਸੁਨਿ ਪਾਵਾ।–ਤਿਸ ਮਗ ਸਤਿਗੁਰ ਦੀਏ ਨ ਜਾਨ। ਇਤ ਕੋ ਆਵਤਿ ਕਰਹਿਂ ਪਯਾਨ–॥੪॥ਰਿਦੈ ਬਿਚਾਰਯੋ–ਕੁਮਤਿ ਪਹਾਰੀ। ਜੋ ਗੁਰ ਸੰਗ ਦ੍ਵੈਸ਼ ਕੋ ਧਾਰੀ। ਤੌ ਮੁਝ ਸੰਗ ਬਿਗਰ ਕਰਿ ਜਾਇ। ਹਯ ਛੀਨਹਿ ਨਿਜ ਬਲ ਦਿਖਰਾਇ ॥ ੫ ॥ ਨਹਿ ਗੁਰ ਕੋ ਢਿਗ

[1]ਬਿਗਾਨੀ ਥਾਂ ਤੇ ਬਹੁਤ ਵੱਸਣਾ ਚੰਗਾ ਨਹੀਂ। [2]ਇਸ ਵੇਲੇ ਤੁਕ। (ਅ) ਛੇਤੀ। [3]ਗੁਰਾਂ ਨੇ । [4](ਭੀਮਚੰਦ ਦਾ ਅਨੰਦ ਪੁਰ ਵਾਲਾ) ਪਹਿਲਾ ਦ੍ਵੈਸ਼ ਯਾਦ ਕਰਕੇ ……। [5](ਕੁੜਮਾਂ ਨੂੰ ਤੰਬੋਲ) ਦਿਖਾ ਕੇ। [6](ਤੰਬੋਲ) ਪਾਸ ਰਖੋ ਤੇ ਜਾਓ ਨਹੀਂ। [6]ਦੋਵੇਂ ਆਪੋ ਵਿਚ ਵਿਚਾਰਦੇ ਹਨ।

*ਪਾਃ–ਨਿਜ।

ਪਹੁੰਚਨਿ ਦੈਹੈਂ।ਚਮੂੰ ਅਧਿਕ ਸੋਂ ਬਸ ਨ ਬਸੈਹੈ–।ਇਮ ਬਿਚਾਰ,ਕਰਿਕੂਚ ਬਡੇਰੇ।ਪਹੁੰਚਸੋ ਸਿਰੀ ਨਗਰ ਕੇ ਨੇਰੇ॥੬॥ਤਹਾਂ ਸੁਨੀ 'ਸਤਿਗੁਰੂ ਦਿਵਾਨ। ਪਠਸੋ ਗੁਰੂ ਕੋ ਉਤਰਸੋ ਆਨਿ । ਸੰਗ ਪੰਚ ਸੈ ਜਿਸ ਅਸਵਾਰ।ਦਿਢ ਸੈਨਾ ਬਾਂਧੇ ਹੱਥਯਾਰ' ॥੭॥ ਸੁਨਤਿ ਸੁਦਾਗਰ ਬੰਦਨ ਠਾਨੀ। 'ਧੰਨ ਧੰਨ ਸਤਿ-ਗੁਰਨਿ' ਬਖਾਨੀ।'ਅਪਨੀ ਵਸਤੁ ਸੰਭਾਰਹੁ ਆਪ।ਲਖੀਅਤਿ ਜਿਤ ਕਿਤ ਅਧਿਕ ਪ੍ਰਤਾਪ' ॥ ੮ ॥ ਬਹਸੋ ਹੁਤੋ ਬਡ ਚਿੰਤਾ ਨਦੀ । ਪ੍ਰਾਪਤਿ ਧੀਰਜ ਤਰਨੀ ਤਦੀ[1] । ਕਰੇ ਤੁਰੰਗਮ ਤੁਮਾਰ ਬਡੇਰੇ। ਪਹੁੰਚਸੋ ਜਾਇ ਸ਼ੀਘ੍ਰ ਗੁਰ ਡੇਰੇ ॥ ੯ ॥ ਮਿਲੇ ਪਰਸਪਰ ਬੰਦਨ ਕਰੇ । ਕਰੇ ਬਿਲੋਕਨਿ ਹਯ ਸਤ[2] ਖਰੇ।ਖਰੇ ਚਲਾਕ ਮਹਾਂ ਬਲ ਭਰੇ।ਭਰੇ ਹਰਖ ਬਾਤਨਰਸ ਢਰੇ॥੧੦॥ਭਲੀ ਭਾਂਤਿ ਡੇਰਾ ਲਗਵਾਯੋ । ਖਾਨ ਪਾਨ ਕੋ ਅਧਿਕ ਦਿਵਾਯੋ । ਨਿਜ ਦਿੜ੍ਹਤਾ ਆਛੇ ਕਰਿਵਾਈ। ਗੁਰ ਪ੍ਰੋਹਤ ਦਿਵਾਨ ਸੁਖਦਾਈ ॥੧੧॥ ਭੀਮਚੰਦ ਲੈ ਸੰਗ ਨਰਿੰਦੈ । ਪਹੁੰਚਸੋ ਆਇ ਸੁਨਸੋ ਸੁ ਨਰਿੰਦੈ[3]।ਅਪਨਿ ਮੇਲ ਕੋ ਨ੍ਰਿਪ ਸਮੁਦਾਇ । ਲੇ ਪਰਧਾਨ ਗਯੋ ਸਮੁਹਾਇ ॥੧੨॥ ਸਮਧੀ ਮੇਲ ਭਯੋ ਸੁਖ ਪਾਯੋ। ਕਰਸੋ ਚੁਕਾਉ ਦਰਬ ਬਰਖਾਯੋ । ਅਨਿਕ ਬੈਰਖਾਂ[4] ਅਨਿਕ ਬਰਨ ਕੀ[5]।ਜਗਮਗਾਤ ਕਰ ਲਗੇ ਤਰਨਿ ਕੀ[6] ॥੧੩॥ ਨਿਜ ਕੁਲ ਰੀਤਿ ਕਰੀ ਦਿਸ਼ ਦੋਇਨ । ਬਾਜਤਿ ਬਾਜ ਸੁਨਤਿ ਬਚ ਕੋਇ ਨ । ਸਿਵਰ ਕਰਾਇ ਸੁ ਪੁਰਿ ਜਨਬਾਸੇ[7] । ਚਹੀਯਤਿ ਵਸਤੂ ਕਰੀ ਸੁਪਾਸੇ[8] ॥੧੪॥ ਨਾਨਾ ਬਿੰਜਨ ਕਰੇ ਪਰੋਸਨਿ।ਭੱਖਭੋਜ ਲੇਹਜ ਅਰੁ ਚੋਸਨ।ਦੁਹਿ ਦਿਸ਼ਿ ਦਿਯੇ ਲਾਗ ਮਨ ਭਾਏ। ਇਸ ਬਿਧਿ ਕੇਤਿਕ ਦਿਵਸ ਬਿਤਾਏ॥੧੫॥ ਪੁਨ ਦਾਇਜ ਕੋ ਕੀਨ ਦਿਖਾਵਨਿ । ਬਸਤ੍ਰ ਬਿਭੂਖਨ ਬਹੁ ਮਨ ਭਾਵਨ । ਹਾਥੀ ਹਯਨਿ ਸਾਜ ਸਿੰਗਾਰੇ।ਭਾਵਨ[9] ਧਰੇ ਅਨੇਕ ਪ੍ਰਕਾਰੇ॥੧੬॥ਦਯਾਰਾਮ ਸਤਿਗੁਰੂ ਦਿਵਾਨ। ਤਿਸ ਛਿਨ ਤਹਿੰ ਪਹੁੰਚੇ ਬੁਧਿਵਾਨ । ਸਵਾਲਾਖ ਕੋ ਲੇ ਤੰਬੋਲ। ਜਿਸ ਪਰ ਲਗਸੋ ਦਰਬ ਬਹੁ ਮੋਲ ॥ ੧੭ ॥ ਜਹਿੰ ਬੈਠਸੋ ਰਾਜਨ ਸਮੁਦਾਇ । ਦੁਹੂੰ ਦਿਸ਼ਿਨਿਕੇ ਸੈਲਨ ਰਾਇ । ਛਸੋ ਫਰਸ਼ ਪਰ ਵਸਤੂ ਨਾਨਾ। ਪ੍ਰਿਥਕ ਪ੍ਰਿਥਕ ਧਰਿ ਧਰਿ ਤਿਸ ਥਾਨਾ॥੧੮॥ਬਲੀ ਚਪਲ ਸੁੰਦਰ ਸਰਬੰਗ। ਕੰਚਨ ਜ਼ੀਨ

---

[1]ਧੀਰਜ ਰੂਪੀ ਬੇੜੀ ਤਦੋਂ ਮਿਲ ਗਈ। [2]ਸੋ ਘੋੜੇ। [3]ਰਾਜੇ (ਫਤੇਸ਼ਾਹ ਨੇ)। [4]ਝੰਡੀਆਂ [ਅ:, ਬੈਰਕ]।[5]ਅਨੇਕ ਰੰਗਾਂ ਦੀਆਂ। [6]ਸੂਰਜ ਦੀਆਂ ਕਿਰਨਾਂ ਲਗਣ ਨਾਲ ਚਮਕਦੀਆਂ ਹਨ[ਸੰਸ:; ਕਰ=ਕਿਰਣ]। [7]ਡੇਰਾ ਕਰਾਯਾ ਨਗਰ ਦੇ ਸੋਹਣੇ ਘਰ ਵਿੱਚ। [8]ਸੋ ਕੋਲ ਪਹੁੰਚਾਈ। [9]ਭਾਂਡੇ।

ਤੁਰੰਗਮ ਸੰਗ। ਭਾਂਵਨ[1] ਹੇਮ ਰਜਤ ਕੇ ਧਰੇ। ਇੱਤਯਾਦਿਕ ਸਭਿ ਹੋਰਨਿ ਕਰੇ ॥੧੯॥ਦ੍ਰਿਸ਼ਟਿ ਲਗੀ ਜਬਿ ਸਭਿ ਗਿਰਰਾਈ। ਭਾਟ ਪੁਕਾਰਤਿ ਊਚ ਸੁਨਾਈ। 'ਜਿਸਤੇ ਸਵਾਲਾਖ ਧਨ ਲਗਸੋ। ਵਸਤੁ ਅਜਾਇਬ ਤੇ ਜਗਮਗਸੋ ॥੨੦॥ ਸ਼੍ਰੀ ਨਾਨਕ ਜਗ ਗੁਰ ਕੀ ਗਾਦੀ। ਤਿਸ ਪਰ ਬੈਠਸੋ ਜਨ ਅਹਿਲਾਦੀ[2]।ਫਤੇਸ਼ਾਹਿ ਗਿਰਪਤਿ ਭੁਜ ਭਾਰੀ। ਤਿਸ ਪਰ ਕ੍ਰਿਪਾ ਦ੍ਰਿਸ਼ਟਿ ਨਿਜ ਧਾਰੀ ॥ ੨੧ ॥ ਦਾਇਜ ਹੇਤੁ ਪਠਸੋ ਇਹ ਆਯੋ। ਗੁਰ ਦਿਵਾਨ ਅਰੁ ਪੋਹਤ ਲਯਾਯੋ। ਸਭਿ ਤੇ ਸ੍ਰੇਸ਼ਟ ਬਡੋ ਤੰਬੋਲ। ਨਾਨਾ ਵਸਤੂ ਜਿਨ ਬਹੁ ਮੋਲ[3] ॥੨੨॥ ਭੀਮਚੰਦ ਸੁਨਿ ਸਤਿਗੁਰ ਨਾਮੂ। ਜਰ ਬਰ ਗਯੋ ਭਯੋ ਜਨੁ ਆਮੂ[4]। ਖੁਨਸਸੋ, ਨਿਜ ਲੋਕਨਿ ਸੰਗ ਬੋਲਸੋ। ਗੁਰੂ ਦੈਖ ਕੋ ਮੁਖ ਤੇ ਖੋਲਸੋ ॥੨੩॥ 'ਦੇਖਹੁ ਇਹ ਅਚਰਜ ਕੀ ਬਾਤੀ। ਸ਼੍ਰੀ ਗੋਬਿੰਦ ਸਿੰਘ ਮੋਹਿ ਅਰਾਤੀ[5]। ਅਪਰ ਬਾਰਤਾ ਕਹੀਏ ਕਹਾਂ। ਆਵਨਿ ਦਯੋ ਨ ਮੋਕਹੁ ਇਹਾਂ ॥੨੪॥ ਲਰਨਿ ਹੇਤੁ ਦਲ ਸਨਮੁਖ ਕਰਸੋ। ਛਿਮਾ ਧਰੀ ਮੈਂ ਬਨਾਹ ਬਿਚਰਸੋ। ਸਰਬ ਰੀਤਿ ਤੇ ਭਾ ਨੁਖਸਾਨ। ਉਤਸਵ ਵਧਤਿ ਕਰਸੋ ਚਹਿ ਹਾਨਿ ॥੨੫॥ ਇਸ ਬਿਧਿ ਕੋ ਅਧਿਕਾਇ ਬਿਰੋਧੀ। ਗਿਰ ਓਰਨਿ ਬਰਾਤ ਸਭਿ ਰੋਧੀ। ਤਿਸ ਰਿਪੁ ਸੋਂ ਅਸ ਸਮਧੀ ਮੇਰਾ। ਭਾ ਸੰਗੀ ਜਨੁ ਮੀਤ ਬਡੇਰਾ ॥੨੬॥ ਜੌ ਗੁਰ ਸੰਗ ਸਖਾਪਨ ਰਖੈ। ਤੌ ਇਸ ਕੌ ਨਿਜ ਸ਼ੱਤ੍ਰੂ ਲਖੈਂ। ਰਿਪੁ ਕੋ ਮਿੱਤ੍ਰ ਸ਼ੱਤ੍ਰੂ ਸੋ ਭਾਰੋ[6]। ਕਿਸ ਬਿਧਿ ਤੇ ਨਹਿਂ ਮੇਲ ਹਮਾਰੋ ॥ ੨੭ ॥ ਕਿਮ ਸਮਧਾਪਨ ਕੋ ਨਿਰਬਾਹੈ। ਜੌ ਹਮਰੇ ਰਿਪੁ ਕੋ ਪਖ ਚਾਹੈ। ਨਿਕਟ ਹਮਹੁ ਤੇ[7] ਕਛੁ ਨ ਬਿਚਾਰਾ।ਜਾਇ ਦੂਰ ਤੌ ਕਰਹਿ ਬਿਗਾਰਾ॥੨੮॥ ਕਹਿਬੋ ਕਹਾਂ ਨ ਕਛੁ ਬਨਿ ਆਵੈ। ਫਤੇਸ਼ਾਹਿ ਕੋ ਜੋ ਇਮ ਭਾਵੈ। ਤਿਸ ਦੁਹਿਤਾ ਕੋ[8] ਤਜਿ ਦਿਹੁ ਡੇਰਾ। ਕਰਹੁ ਕੂਚ ਗਮਨਹੁ ਘਰ ਓਰਾ[9] ॥੨੯॥ ਭੀਮਚੰਦ ਕੋ ਆਸ਼ੈ ਸੁਨਸੋ। ਨ੍ਰਿਪ ਜਸਵਾਲ ਕਟੋਚੀ ਭਨਸੋ। 'ਗੁਰ ਕੇ ਸੰਗ ਸ਼ੱਤ੍ਰੁਤਾ ਭਾਰੀ। ਫਤੇਸ਼ਾਹ ਮਨ ਕਸੋਂ ਨ ਬਿਚਾਰੀ ॥੩੦॥ ਕੈ ਅਨਜਾਨ ਪਨੇ ਮੋਹਿ ਰਹਸੋ।ਤੁਮਰੀ ਦਿਸ਼ਿ ਕੋ ਰੋਸ ਨ ਲਹਸੋ[10]।ਗੁਰ ਸੰਗ ਮੇਲ ਬਨੈ ਇਸ ਕੈਸੇ। ਵਧਸੋ ਵਿਰੋਧ ਜੁ ਤੁਮ ਸੰਗ ਐਸੇ[11] ॥੩੧॥ ਸੁਨਿ ਗੁਲੇਰੀਆ ਕਹੈ ਗੁਪਾਲ।

[1]ਭਾਂਡੇ। [2]ਦਾਸਾਂ ਨੂੰ ਅਨੰਦ ਦੇਣ ਵਾਲੇ। [3]ਮਾਨੋ ਰੋਗੀ ਹੋਗਿਆ। [4]ਵੈਰੀ। [5]ਵੈਰੀ ਦਾ ਜੋ ਮਿੱਤ੍ਰ ਹੈ ਸੋ ਭਾਰੀ ਵੈਰੀ ਹੁੰਦਾ ਹੈ। [6]ਸਾਡੇ ਕੋਲ ਹੁੰਦਿਆਂ। [7]ਪੁੱਤ੍ਰੀ ਦਾ। [8]ਭਾਵ ਤੇਰੇ ਗੁਰੂ ਨਾਲ ਗੁੱਸੇ ਦਾ ਉਸਨੂੰ ਪਤਾ ਨਹੀਂ।

ਬੂਝੋ ਢਤੋਸ਼ਾਹ ਕੇ ਨਾਲ। ਜੋ ਨ ਰਹਹਿ ਸਾਕਨਿ ਅਨੁਸਾਰੀ।ਤੌ ਸਗੀਯਤਾ ਕਹਾਂ ਤੁਮਾਰੀ[1] ॥੩੨॥ ਜੋ ਮਾਨਹਿੰ, ਗੁਰ ਸੋਂ ਲਰ ਪਰੈ। ਸਾਕ ਸਖਾਪਨ ਕੌ ਤਬਿ ਧਰੈ।ਆਸ਼ੈ ਲਖਹਿ ਬਿਨਾ ਕਿਮ ਕ੍ਰੋਧਹੁ ? ਪਠਿ ਪਰਧਾਨ ਰਿਦਾ ਤਿਸ ਸੋਧਹੁ[2] ॥੩੩॥ ਸੁਨਿ ਇਮ ਭੀਮਚੰਦ ਮਨ ਮਾਨੀ। ਇਕ ਜਸਵਾਲ ਪ੍ਰਧਾਨ ਬਿਨਾਨੀ[3]। ਢਤੋਸ਼ਾਹ ਕੇ ਨਿਕਟ ਪਠਾਏ। ਨਿਜ ਆਸ਼ੈ ਸਭਿ ਕਹਨੋ ਸੁਨਾਏ ॥੩੪॥ ਦਾਇਜ ਜਹਾਂ ਸੁਧਾਰਿ ਸੁਧਾਰਿ। ਧਰਿਵਾਵਹਿ ਕਰਿ ਕਰਿ ਬਿਸਤਾਰ। ਦੋਨਹੁੰ[4] ਜਾਇ ਜੁਦਾ ਤਿਸ ਕਰਨੋ।ਥਿਰੋ ਇਕਾਂਕੀ ਬਾਕ ਉਚਰਨੋ॥੩੫॥[5]ਸੁਨਹੁ ਨਰਿੰਦ੍ਰ ! ਕਹਾਂ ਤੈਂ ਚੀਨਾ।ਗੁਰ ਕੇ ਸਾਥ ਮੇਲ ਇਮ ਕੀਨਾ। ਸਮਧੀ ਦੇਖਤਿ ਕ੍ਰੋਧ ਬਧਾਯੋ। ਕਹਿ ਤੈਂ ਬੋਲ ਕਹਾਂ ਅਨਵਾਯੋ। ॥੩੬॥ਅਧਿਕ ਸ਼ੱਤ੍ਰੁਤਾ ਜਿਨ ਕੇ ਸੰਗ। ਸੰਧਨਾ ਪ੍ਰਾਪਤਿ ਕਰਨੋ ਚਹਿ ਜੰਗ। ਆਵਤਿ ਕੌ ਜਿਨ ਪੰਥ ਨ ਦੀਨਾ।ਅਧਿਕ ਦ੍ਵੈਸ਼ ਤੁਮ ਸਭਿ ਬਿਧਿ ਚੀਨਾ। ॥੩੭॥ ਤਊ ਨ ਤਿਨ ਸੰਗ ਕੀਨਸਿ ਅੰਤਰ[6]। ਸ਼ਰਨਿ ਪਰਨਿ ਚਾਹਤਿ ਚਿਤ ਅੰਤਰ।ਭੀਮਚੰਦ ਨ੍ਰਿਪ ਰਿਪੁ ਕੇ ਸਾਥੀ[7]। ਜੇ ਤੁਮ ਬਨੇ ਰਹੋ ਇਕ ਗਾਥੀ[8] ॥ ੩੮ ॥ ਲਰਹੋ ਨਹੀਂ, ਬਨ ਰਹਹਿੰ ਸਹਾਇ। ਸਮਧਿਪਨੋ[9] ਸਗਰੋ ਟੂਟ ਜਾਇ।ਤਵ ਤਨੁਜਾ ਕਹੁ ਤਜਾਗਹਿ ਛੋਰਾ।ਕਰਹੁ ਨਿਹੋਰਨਿ[10], ਹੈ ਨ ਨਿਹੋਰਾ[11] ॥੩੯॥ ਬਨਹਿੰ ਨ ਮੇਲ ਢਰਕ ਉਰ ਪਰੈ। ਜੋ ਕਰਿ ਗਿਰ-ਪਤਿ ਗਨ ਬਿਚ ਪਰੈਂ।ਕ੍ਰੋਧਤਿ ਅਧਿਕ ਅਬਹਿ ਉਠ ਚਾਲਾ[12]।ਨੀਠ ਨੀਠ ਕਰਿ ਸ਼ਹੁਰ ਬਿਠਾਲਾ ॥੪੦॥ ਰਸ ਰਾਖਨਿ ਕੈ ਕਰਤਿ ਬਿਰਸ ਕੌ। ਜਸ ਅਭਿਲਾਖਹੁ ਭਾਖਹੁ ਤਸਕੌ[13]। ਢਤੋ ਸ਼ਾਹ ਸੁਨਿ ਚਿੰਤ ਮਹਾਨੀ। ਕਠਨ ਬਾਤ ਦੁਹੁੰਦਿਸ਼ਿ ਤੇ ਜਾਨੀ॥੪੧॥—ਸਮਰਸ ਗੁਰੁ ਸਨ ਹੈ ਬਹੁਭਾਂਤੀ[14]।ਹਿਤ ਠਾਨਤਿ ਮੇਰੋ ਦਿਨ ਰਾਤੀ।ਕ੍ਰਿਪਾ ਕਰਹਿੰ ਰਾਖਹਿੰ ਸਨਮਾਨਾ।ਪ੍ਰਥਮ ਬਿਰੋਧ ਮਿਟਾਇ ਮਹਾਨਾ[15]—॥੪੨॥[16]ਸੁਨਿ ਵਜ਼ੀਰ! ਤੂੰ ਸੁਮਤਿ ਸਯਾਨਾ। ਵਧੈ ਵੈਰ,

[1]ਤਾਂ ਤੁਹਾਡੀ ਕੁੜਮਾਚਾਰੀ ਕੀਹ ਹੋਈ ? [2]ਸੁਸਿੱਖਜਤ ਪ੍ਰਧਾਨ [ਸੰਸਃ, ਵਿਨਯਜਨ=ਸਿਖਜਾ] (ਅ) ਪਰ ਸੁੱਧ ਪਾਠ 'ਬਿਯਾਨੀ' ਜਾਪਦਾ ਹੈ। ਬਿਯਾਨੀ=ਦੂਸ੍ਰਾ। [3]ਦੋਹਾਂ ਭਾਵ ਜਸਵਾਲੀਏ ਤੇ ਮੰਤ੍ਰੀ ਨੇ। [4]ਵਿੱਚ ਨਾ ਪਾਈ। [5]ਭੀਮਚੰਦ ਰਾਜੇ ਦੇ ਵੈਰੀ ਭਾਵ ਗੁਰੂ ਜੀ ਨਾਲ। [6]ਇਕ ਗਲ ਵਾਲੇ। [7]ਕੁੜਮਾਚਾਰੀ। [8](ਹੁਣ) ਬੇਨਤੀ ਕਰੇ (ਭੀਮਚੰਦ ਅੱਗੇ)। [9](ਫੇਰ ਤੇਰੀ) ਬੇਨਤੀ ਨਹੀਂ ਮੰਨਣੀ। [10]ਉਠ ਚੱਲਿਆ ਸੀ। [11]ਰਸ ਰੱਖਣਾ ਕਿ ਬਿਰਸੀ ਕਰਨੀ ਜੇ ? ਜੇ ਚਾਹੁੰਦੇ ਹੋ ਸੋ ਆਖੋ। [12]ਗੁਰਾਂ ਨਾਲ (ਮੇਰਾ) ਬਹੁਤ ਤਰ੍ਹਾਂ ਦਾ ਮੇਲ ਹੈ। [13]ਨਾਹਨ ਨਾਲ ਸੁਲਹ ਵਲ ਇਸ਼ਾਰਾ ਹੈ।

ਵਿੱਪ੍ਰੈ ਜਨ ਠਾਨਾ[1]। ਹਿਤ ਕੋ ਕਰਨਹਾਰ ਹੁਇ ਕੋਈ[2]। ਤਿਹ ਸਨ[3] ਲਰੈ ਪਾਪ ਬਡ ਹੋਈ॥੪੩॥ਕੌਨ ਬਿਗਾਰ ਜਾਨ ਕਰਿ ਮਨ ਮੈਂ। ਲੇ ਦਲ ਸਮੁਖ ਬਨੌ[4] ਗੁਰ ਰਨ ਮੈਂ। ਨਾਹਕ ਤੁਮ ਨੇ ਰਚਨੋ ਬਖੇਰਾ। ਕਰਾਮਾਤ ਸਾਹਿਬ ਸੰਗ ਝੇਰਾ॥੪੪॥ਜਾਚੀ ਵਸਤੁ ਨਹੀਂ ਜੇ ਦੀਨਿ।ਤਊ ਪੂਜਿਬੇ ਥਾਨ ਪ੍ਰਬੀਨ। ਬਨਹੁ ਨਿੰਮ੍ਰ ਇਮ ਹੀ ਬਨਿ ਆਵੈ।ਬਧੈ ਵਿਰੋਧ ਨਹੀਂ ਕੁਛ ਪਾਵੈ[5] ॥੪੫॥ ਮੈਂ ਅੰਤਰ ਪਰ[6] ਮੇਲ ਕਰਾਵੌਂ। ਗੁਰ ਤੇ ਕਹਿ ਕਰਿ ਸਭਿ ਬਖਸ਼ਾਵੌਂ। ਭਈ ਸੁ ਭਈ ਜਾਨਿ ਅਬਿ ਦੀਜੈ। ਬ੍ਰਿਥਾ ਬਿਰੋਧ ਬਾਦ ਕਯੋਂ ਕੀਜੈ' ॥੪੬॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਫਤੇਸ਼ਾਹ' ਪ੍ਰਸੰਗ ਬਰਨਨੰ ਨਾਮ ਪੰਚਦਸਮੋ ਅੰਸੂ ॥੧੫॥ ੧੬. [ਤੰਬੋਲ ਸੰਭਾਲ ਕੇ ਨੰਦ ਚੰਦ ਦਾ ਵਾਪਸ ਹੋਣਾ]।

ਦੋਹਰਾ ॥ ਸੁਨਿ ਜਸਵਾਲ ਵਜ਼ੀਰ ਤਬਿ ਫਤੇਸ਼ਾਹ ਕੇ ਬੈਨ। ਭੀਮਚੰਦ ਕੋ ਢਿਗ ਗਇ ਥਿਰਨੋ ਜਹਾਂ ਰਿਸ ਨੈਨ[7] ॥੧॥ ਚੌਪਈ ॥ ਤਰਕਤਿ ਵਾਕ ਕਹਨੋ ਜਸਵਾਲ। 'ਤਵ ਸਮਧੀ ਕੋ ਰਸ ਗੁਰ ਨਾਲ। ਉਲਟੋ ਤੁਮ ਕੋ ਚਹਹਿ ਮਿਲਾਯੋਂ[8]।ਲਖੀਅਤਿ ਗੁਰ ਕਰਾਹ ਕੁਛ ਖਾਯੋ॥੨॥ਕਰਾਮਾਤ ਸਾਹਿਬ ਪ੍ਰਭੁ ਜਾਨੈ[9]। ਤਿਨ ਸਨ ਦ੍ਵੈਸ਼ ਨਹੀਂ ਕਿਮ ਠਾਨੈ। ਜਥਾ[10] ਬਨਨੋ ਗੁਰਸਿੱਖ ਬਿਸਾਲਾ।ਤਿਮ[11] ਬੋਲਤਿ ਹਮ ਸੋਂ ਇਸ ਕਾਲਾ॥੩॥ਰਾਵਰਿ ਕ੍ਰੋਧ ਨ ਜਾਨਨੋ ਘਨੇ।ਫਿਰਨੋ ਨ ਗੁਰ ਤੇ,ਰਸ ਉਰ ਸਨੇ[12]। ਜਥਾ ਆਇ ਤੁਮਰੇ ਮਨ ਮਾਂਹੀ। ਕਰੋ ਤਥਾ ਕੋ ਬਰਜਤਿ ਨਾਂਹੀ'॥ ੪ ॥ ਸੁਨਿ ਕਰਿ ਭੀਮਚੰਦ ਰਿਸ ਛਾਈ। ਅਗਨਿ ਜ੍ਵਲਤਿ ਆਹੁਤਿ ਜਨੁ ਪਾਈ[13]।ਕਹਨੋ 'ਦੇਹੁ ਕਰਿ ਕੂਚ ਨਗਾਰਾ। ਮੈਂ ਨ ਕਰੌਂ ਕਛੁ ਅੰਗੀਕਾਰਾ॥੫॥ ਆਨ ਥਾਨ ਨਿਜ ਨੰਦਨ ਬਸਾਹੌਂ। ਇਸ ਕੇ ਦੇਸ਼ ਨ ਆਵਨਿ ਚਾਹੌਂ।ਅਸ ਦੁਸ਼ਮਨ ਮੇਰੋ ਦੁਖਦਾਈ। ਤਿਨ ਕੇ ਸੰਗ ਪ੍ਰੀਤਿ ਉਪਜਾਈ॥੬॥ ਜਿਮ ਗੁਰ ਸ਼ੱਤ੍ਰੂ ਤਥਾ ਇਹ[14] ਮੇਰੋ। ਲਰੌਂ ਦੁਹਨ ਸੋਂ ਪਰਨੋ ਬਖੇਰੋ' । ਇਮ ਕਹਿ ਕਰਿ ਮੌਨਵ ਪਠਿ ਦੀਨੋ। ਕਾਰਨ ਕੂਚ ਨਗਾਰਾ ਕੀਨੋ[15]॥੭॥ਤਤਛਿਨ ਜ਼ੀਨ ਹਯਨਿ ਪਰ ਡਾਲੇ।ਕਰੀ ਸ਼ਿੰਗਾਰ-ਨ[16] ਕੀਨਿ ਉਤਾਲੇ।ਇਮ ਜਬਿ ਤਮਾਰ ਅਰੂਢਨਿ ਭਯੋ।ਫਤੇਸ਼ਾਹ ਕੇ ਨਰ

[1](ਜਨ=) ਭਲੇ ਪੁਰਖ ਨਾਲ ਉਲਟੀ ਕੀਤਿਆਂ ਵੈਰ ਵਧਦਾ ਹੈ। [2]ਭਾਵ ਪਿਆਰ ਕਰਨ ਵਾਲੇ ਵਿਰਲੇ ਹੁੰਦੇ ਹਨ। [3]ਸਾਥ। [4]ਮੁਕਾਬਲਾ ਕਰਨ ਵਾਲਾ ਬਣਾਂ। [5]ਵਿਰੋਧ ਵਧਿਆਂ ਕੁਛ ਮਿਲਣਾ ਨਹੀਂ। [6]ਮੈਂ ਵਿਚ ਪੈਕੇ। [7]ਕ੍ਰੋਧੀ ਅੱਖਾਂ ਵਾਲਾ। [8](ਗੁਰੂ ਜੀ ਨਾਲ) ਮਿਲਾਯਾ ਚਾਹੁੰਦਾ ਹੈ। [9](ਗੁਰੂ ਜੀਨੂੰ) ਜਾਣਦਾ ਹੈ। [10]ਮਾਨੋ। [11]ਐਉਂ। [12]ਭਾਵ ਦਿਲ ਵਿਚ ਪਜਾਰ ਹੈ। [13]ਅਹੁਤੀ ਮਾਨੋ ਪਾਈ ਹੈ। [14]ਭਾਵ ਫਤੇਸ਼ਾਹ। [15]ਕੂਚ ਕਰਨ ਵਾਸਤੇ ਨਗਾਰਾ ਵਜਾਯਾ। [16]ਹਾਥੀ (ਹੋਦੇ ਆਦਿ ਪਾਕੇ) ਸ਼ਿੰਗਾਰ ਲਏ।

ਸੁਨਿ ਲਯੋ ॥੯॥ ਮੰਤ੍ਰੀ ਆਦਿ ਉਤਾਇਲ ਧਾਏ।ਨਿਜ ਰਾਜੇ ਕਨਿ[1] ਵਾਕ ਅਲਾਏ। 'ਤੂਟਨ ਸਮਧੀ ਸਾਥ ਤੁਮਾਰੋ। ਕਿਮ ਬਨਿ ਆਵਹਿ, ਕਯੋਂ ਨ ਬਿਚਾਰੋ ॥੯॥ ਗੁਰ ਸੋਂ ਮੇਲ ਕਰਨਿ ਹੈ ਕਹਾਂ। ਦਿਨ ਕੇਤਿਕ ਤੇ ਥਿਰ ਭੇ ਇਹਾਂ। ਚਲਨੋ ਛੋਰ ਤਵ ਤਨੁਜਾ ਡੋਰਾ। ਇਹ ਅਪਜਸੁ ਪਸਰੈ ਚਹੁੰ ਓਰਾ॥ ੧੦॥ ਨਿਜ ਸਮਧੀ ਕੇ ਬਨਿ ਅਨੁਸਾਰੀ। ਰਹਿ ਆਵਹਿ ਜਿਮ ਲਾਜ ਤਿਹਾਰੀ'। ਸੁਨਿ ਕਰਿ ਨਿਜ ਸਚਿਵਨ ਕੀ ਬਾਨੀ। ਸ਼ੰਕਤਿ ਚਿਤ ਮਹਿੰ ਤਬਹਿ ਬਖਾਨੀ॥੧੧॥ 'ਤੂਰਨ ਜਾਇ ਛਿਮਾ ਕਰਿਵਾਵੋ। ਕਰੋ ਨਿਹੋਰਨਿ ਚੜ੍ਹਤਿ ਹਟਾਵੋ।ਸ਼ੋਖ ਹੇਤੁ[2] ਮੈਂ ਤਿਨ ਸੋਂ ਕਹਨੋ। ਕਯੋਂ ਤੂਟਨ[3] ਕਹੁ ਚਿਤ ਮਹਿੰ ਚਹਨੋ ॥ ੧੨ ॥ ਮੈਂ ਸਮਧੀ ਕੇ ਨਿਤ ਅਨੁਸਾਰੀ। ਲਰੋਂ ਗੁਰੂ ਸੰਗ ਤਿਨਹੁੰ ਅਗਾਰੀ। ਏਤੋ ਕੋਪ ਕਹਹੁ ਕਿਮ ਕੀਨੋ।ਜਿਸ ਤੇ ਚਢਤਿ[4] ਪ੍ਰੀਤ ਹੁਇ ਹੀਨੋ' ॥੧੩॥ ਸੁਨਿ ਮੰਤ੍ਰੀ ਦੌਰੇ ਤਬਿ ਗਏ।ਹਾਥ ਜੋਰਿ ਸਭਿ ਉਚ-ਰਤਿ ਭਏ। 'ਸੁਮਤਿਵੰਤਿ ਤੁਮ ਕਯੋਂ ਨ ਬਿਚਾਰੋ। ਫਤੇਸ਼ਾਹ ਨ੍ਰਿਪ ਤੁਵ ਅਨੁਸਾਰੋ ॥੧੪॥ ਜਿਮ ਰਨ ਹੋਇ ਨ,ਤਿਮ ਤਿਨ ਭਾਖੀ।ਨਿਸ਼ਚੈ ਲਰਨਿ ਜਿ ਤੁਮ ਅਭਿਲਾਖੀ। ਤੌ ਸਭਿ ਆਗੈ ਗੁਰ ਕੇ ਸੰਗ। ਸ਼੍ਰੀ ਨਗਰੇਸ਼ੁਰ ਘਾਲਹਿ ਜੰਗ ॥੧੫॥ ਲੈ ਹੈ ਛੀਨ ਪਾਂਵਟਾ ਥਾਨ। ਡੇਰਾ ਲੂਟਹਿ ਵਸਤੁ ਮਹਾਨ। ਥਿਰਹੁ ਆਪ ਮਸਲਤ ਮਿਲਿ ਠਾਨਹੁੰ। ਸਾਕ ਬਿਸਾਲ ਆਪਨੋ ਜਾਨਹੁੰ ॥੧੬॥ ਐਸੀ ਬਾਤਿ ਨ ਉਚਿਤ ਤੁਹਾਰੇ। ਹਸਹਿੰ ਲੋਕ ਅਪਵਾਦ ਉਚਾਰੈਂ'।ਭੀਮਚੰਦ ਸੁਨਿ ਤਬਹਿ ਉਚਾਰੀ। 'ਗੁਰ ਸਨ ਲਰਹਿ ਜਿ ਹਮਹੁ ਅਗਾਰੀ॥੧੭॥ਤਬਿ ਪ੍ਰਤੀਤ ਹਮਰੇ ਉਰ ਆਵੈ।ਮਿਲਿਬੇ ਕਹੁ ਸਨੇਹ ਉਪ-ਜਾਵੈ[5]। ਇਮ ਕਹਿ ਪਠੇ ਸਕਲ ਪਰਧਾਨ। ਆਏ ਫਤੇਸ਼ਾਹ ਜਿਸ ਥਾਨ ॥੧੮॥ ਬੈਠੇ ਬਹੁਤ ਬਾਰਿ ਸਮੁਝਾਯੋ। ਗੁਰ ਸਨ ਲਰਿਬੋ ਮਤ ਠਹਿਰਾਯੋ। ਆ ਮਸ ਮਹਿੰ ਸਮਧੀ ਮਿਲਿ ਬਾਤਨ। ਭਏ ਹਰਖ, ਕਰਿ ਹੈਂ ਪੁਨ ਘਾਤਨ[6] ॥੧੯॥ 'ਅਬਿ ਤੌ ਬਨਾਹ ਪ੍ਰਸੰਗ ਨਿਬੇਰੋ।ਪਾਛੈ ਪਰਿ ਹੈ ਜੰਗ ਬਖੇਰੋ'।ਫਤੇ-ਸ਼ਾਹ ਨ੍ਰਿਪ ਇਮ ਠਹਿਰਾਇ। ਉਠਿ ਆਯੋ ਪੁਨ ਦੂਸਰ ਠਾਇ॥੨੦॥ ਗੁਰ ਪ੍ਰੋਹਤ ਅਰ ਜਹਾਂ ਦਿਵਾਨ। ਦੀਨੋ ਚਹੈਂ ਤੰਬੋਲ ਮਹਾਨ। ਕੇਤਿਕ ਸੁਭਟ

[1]ਪਾਸ। [2]ਭਲੇ ਵਾਸਤੇ। [3](ਸਬੰਧ) ਤੋੜਨ ਨੂੰ। [4]ਜਿਸ ਦੇ ਚੜ੍ਹਨੇ ਕਰ। (ਅ) ਜਿਸ (ਕ੍ਰੋਧ) ਦੇ ਕਾਰਨ ਚੜ੍ਹਾਈ ਕਰਦਾ ਹੈ (ਉਸ ਚੜ੍ਹਾਈ ਨਾਲ) ਪ੍ਰੀਤ ਹੀਨ ਹੁੰਦੀ ਹੈ। [5](ਸਾਨੂੰ) ਮਿਲਣੇ ਦਾ ਸਨੇਹ ਉਪਜੇਗਾ। (ਅ) (ਤਦ ਸਮਝਾਂਗੇ ਕਿ ਸਾਡੇ ਨਾਲ) ਮਿਲਣੇ ਦਾ ਪਿਆਰ ਪੈਦਾ ਕੀਤਾ ਸੂ। [6]ਦਾਉ ਘਾਉ।

ਜਿਨਹੁੰ ਕੋ ਸਾਥ। ਆਦਿ ਖੜਗ ਤੇ ਆਯੁਧ ਹਾਥ॥ ੨੧॥ ਗਿਰਪਤਿ ਦ੍ਰਿਸ਼ਟਿ ਸਮੁਖ ਨਹਿੰ ਕੀਨੀ[1]।ਨੰਦਚੰਦ ਚਾਤੁਰ ਤਬਿ ਚੀਨੀ[2]।ਦਯਾਰਾਮ ਪ੍ਰੋਹਤ ਕੇ ਕਾਨਨ[3]।ਭਾਖੀ ਗਤਿ ਸਮੀਪ ਕਰਿ ਆਨਨ[4] ॥੨੨॥ "ਬਿਗਰੋ[5] ਲਖੀਯਤਿ ਦੁਸ਼ਟ ਪਹਾਰੀ। ਮਿਲਨੋ ਕੁਸੰਗ ਸੰਗ ਮਤਿ ਮਾਰੀ। ਅਬਿ ਨ ਕਰੋ ਇਨ ਕੋ ਬਿੱਸ੍ਵਾਸ। ਰਹਹੁ ਸੁਚੇਤ ਧਰਹੁ ਗੁਰ ਆਸ ॥ ੨੩ ॥ ਹੁਤੋ ਬਿਲੋਕਤਿ ਜਥਾ ਅਗਾਰੇ। ਨਹੀਂ ਤੌਰ ਸੋ ਪਰਹਿ ਨਿਹਾਰੇ[6]।ਨਹਿੰ ਤੰਬੋਲ ਦਿਸ਼ਿ ਦ੍ਰਿਸ਼ਟਿ ਲਗਾਈ।ਭਾਲ ਬਿਸਾਲ ਰਹਯੋ ਬਿਲਖਾਈ[7]॥੨੪॥ ਤਨਕ ਨ ਰੁਖ ਹਮਰੀ ਦਿਸ਼ਿ ਕੀਨਸਿ। ਧਰੇ ਬੱਕ੍ਰਤਾ ਟਰਿਬੋਲੀਨਸਿ[8]। ਲਖੀ ਪਰੈ ਜਿਮ ਰਖੀ ਰੁਖਾਈ[9]। ਕਰਸੋ ਚਹੈ ਕੁਛ ਮੂਢ ਖੁਟਾਈ ॥ ੨੫ ॥ ਇਹਾਂ ਠਹਿਰਬੋ ਨਾਂਹਿਨ ਆਛੋ। ਕਹਿਨ ਸੁਨਨਿ ਇਨ ਸਨ ਨਹਿੰ ਬਾਂਛੋ। ਹੁਇ ਸਵਧਾਨ ਸਮਾਲਹੁ ਡੇਰਾ। ਮੁਝ ਦੀਖਹਿ, ਹੁਇ ਪਰੈ ਬਖੇਰਾ॥੨੬॥ ਸਰਬ ਗਿਰੇਸ਼ਨ ਕੀ ਬਹੁ ਸੈਨ। ਬਹੁਰ ਦੇਸ਼ ਹਮਰੋ ਇਤ ਹੈ ਨ'। ਦਯਾਰਾਮ ਸੁਨਿ ਕੈ ਪੁਨ ਬੋਲਾ। "ਪਠਨੋ ਗੁਰੂ ਇਨ ਦੇਹੁ ਤੰਬੋਲਾ॥੨੭॥ਨਿਜ ਦਿਸ਼ਿ ਤੈ ਨੀਕਹਿ ਕਰਿ ਚਲੀਅਹਿ।ਪੁਨ ਗਮਨਹੁੰ ਸਤਿਗੁਰ ਸਨ ਮਿਲੀਅਹਿ। ਪ੍ਰਭੁ ਸੋਂ ਬੁਰਾ ਤਕਹਿ ਇਹ ਜੈਸੇ। ਫਲ ਸੰਕਟ ਕੋ ਲਹਿਸਹਿ ਤੈਸੇ ॥੨੮॥ ਇਤੋ ਦਿਵਸ ਹਮ ਕੋ ਇਨ ਰਾਖਾ।ਅਬਿ ਮੂਰਖ ਬਿਗਰਨਿ ਅਭਿਲਾਖਾ। ਉਪਕਾਰੀ ਸਨ ਬਨਿ ਅਪਕਾਰੀ[10]।ਮਤ ਮਾਰੀ ਦੋਹੀ ਸੁ ਪਹਾਰੀ' ॥੨੯॥ ਨੰਦ ਚੰਦ ਕਹਿ "ਪ੍ਰੋਹਤ ! ਸੁਨੀਅਹਿ। ਦੇਨ ਇਤੋ ਧਨ ਕੋ ਗੁਨ ਗੁਨੀਅਹਿ[11] ? ਇਹ ਨਿਸ਼ਚੈ ਬਿਗਰਹਿੰ ਮਤਿ ਮੂਢੇ। ਸਾਢਸਤੀ[12] ਇਨ ਸੀਸ ਅਰੂਢੇ ॥੩੦॥ ਲਿਹੁ ਸਭਿ ਅਪਨੀ ਵਸਤੁ ਸੰਭਾਰਹਿ।ਚਲਿ ਦੀਜਹਿ ਸਤਿਗੁਰੂ ਅਗਾਰਹਿ।ਬਨੈ ਬਿਰੋਧੀ ਕੋ ਕਿਮ ਦੇਨਾ। ਨਿਜ ਬਲ ਕਰਿ ਹਮ ਲੂਟ ਸੁ ਲੇਨਾ ॥ ੩੧ ॥ ਬਨਜੋਂ ਰਹਤਿ ਜੋ ਗੁਰ ਕੋ ਦਾਸ। ਤੌ ਹਮ ਦੇਤਿ ਵਸਤੁ ਇਨ ਪਾਸ। ਭਯੋ ਬਿਰਸ ਅਬਿ ਲੇਹੁ ਬਟੋਰਿ। ਤੁਰਨ ਚਲੋ ਸਿਵਰ ਨਿਜ ਓਰ' ॥੩੨॥ ਦਯਾਰਾਮ ਆਸ਼ੈ ਲਖਿ ਪਾਯੋ। ਸਭਿ ਤੰਬੋਲ ਇਕਠਾ

[1]ਫਤੇਸ਼ਾਹ ਨੇ ਸਾਹਮਣੇ ਨਿਗਾਹ ਨ ਕੀਤੀ। [2](ਗਲ) ਸਮਝ ਲਈ। [3]ਕੰਨਾਂ ਵਿਚ। [4]ਮੂੰਹ ਨੇੜੇ ਕਰਕੇ। [5]ਬਿਗੜਿਆ ਹੋਇਆ। [6]ਭਾਵ (ਪਿਆਰ ਵਾਲੇ) ਤੌਰ ਬਦਲ ਗਏ ਹਨ। [7]ਮੱਥਾ ਬਹੁਤ ਸ਼ਰਮਿੰਦਾ ਹੋ ਰਿਹਾ (ਜਾਪਦਾ ਹੈ)। [8]ਟੇਢਤਾਈ ਧਾਰਕੇ ਇਥੋਂ ਟਲ ਗਿਆ ਹੈ। [9]ਜਾਣੀ ਪੈਂਦੀ ਹੈ ਜਿਵੇਂ ਇਸ ਨੇ ਰੁੱਖਾ ਪਨ ਰਖਿਆ ਹੈ। [10]ਵੈਰੀ। [11]ਇਤਨੇ ਧਨ ਦੇਣ ਦਾ ਸੋਚੇ ਕਿ ਕੀ ਗੁਣ ਹੈ ? [12]ਬਦ-ਕਿਸਮਤੀ। ਦੇਖੋ ਰਾਸ ੪ ਅੰਸੂ ੫੮ ਅੰਕ ੧੬ ਦਾ ਪ੍ਰਯਾਯ।

ਕਰਿਵਾਯੋ। ਤਤਛਿਨ ਹੁਇ ਸਵਧਾਨ ਬਿਸਾਲੇ। ਵਸਤੁ ਸੰਭਾਰਤਿ ਗਨ ਹੁਇ[1] ਚਾਲੇ* ॥੩੩॥ ਤੋਮਰ, ਤੁਪਕ, ਤਬਰ, ਤਰਵਾਰ। ਹੁਇ ਸੁਚੇਤ ਹਾਥਨਿ ਮਹਿੰ ਧਾਰਿ।ਹੁਇਇਕੱਤ੍ਰ ਡੇਰੇ ਚਲਿ ਆਏ।ਤਤਛਿਨ ਜ਼ੀਨ ਤੁਰੰਗਮ ਪਾਏ ॥੩੪॥ ਤਮਾਰੀ ਕਰੀ ਅਰੂਢਨਿ ਹੋਤੁ। ਹੁਇ ਸੁਚੇਤ ਬਹੁ ਸ਼ੀਘ੍ਰ ਸਮੇਤ। ਦੋਨਹੁੰ ਸਮਧੀ ਮਿਲਿ ਜਬਿ ਥਿਰੇ। ਬੋਲਨਿ ਮਿਲਨਿ ਪ੍ਰੇਮ ਤੇ ਭਰੇ ॥੩੫॥ਧਾਇ ਨਰਨਿ ਸੁਧਿ ਤਬਹਿ ਸੁਨਾਈ। 'ਗੁਰ ਦਿਵਾਨ ਤਮਾਰੀ ਕਰਿਵਾਈ। ਜੋਤਿਕ ਵਸਤੁ ਦੇਨ ਹਿਤ ਆਨੀ। ਸਭਿ ਲੇ ਚਲ਼ਨੋ ਰਿਦੇ ਰਿਸ ਠਾਨੀ' ॥੩੬॥ ਭੀਮਚੰਦ ਕੈ ਛੋਭ ਬਿਸਾਲ। ਕਰਤਿ ਸ਼ੀਘ੍ਰਤਾ ਕਹਿ ਤਿਸ ਕਾਲ੍। 'ਤੁਰਨ ਪਠਹੁ ਸੁਭਟ ਗਨ ਗਾਢੇ। ਘਾਟਾ[2] ਰੋਕ ਲੇਹੁ ਦਿਢ ਠਾਂਢੇ ॥੩੭॥ਨਹਿੰ ਨਿਕਸਨਿਪਾਵਹਿੰ ਲਿਹੁ ਘੇਰੇ।ਹਤਹੁ ਤੁਪਕਜਬਿ ਪਹੁੰਚੈਂ ਨੇਰੇ। ਇਤ ਤੇ ਸਭਿ ਰਾਜਨ ਕੀ ਸੈਨਾ।ਚਢਹਿ ਧਰਨਿ ਆਯੁਧ ਗਨ ਪੈਨਾ[3]॥੩੮॥ ਸੋ ਤੁਰੰਗ ਜੋ ਲਯਾਇ ਸੁਦਾਗਰ। ਚਪਲ ਬਲੀ ਗੁਨ ਬ੍ਰਿੰਦ ਉਜਾਗਰ। ਸਗਰੇ ਛੀਨ ਲੇਹੁ ਕਰਿ ਧਰਿ ਧਰਿ।ਸ਼ਸਤ੍ਰ ਖਸੋਟਹੁ ਦੀਨਸਿ ਕਰਿ ਕਰਿ[a] ॥ ੩੯ ॥ ਪੁਨ ਘਾਟੇ ਤੇ ਵਹਿਰ ਨਿਕਾਸਹੁ। ਹੁਇ ਸਨਮੁਖ[4] ਹਤਿ ਸ਼ਸਤ੍ਰ ਬਿਨਾਸਹੁ।ਵਸਤੁ ਜਾਨੇ ਦੇਹੁ ਨ ਕੋਈ।ਨਗਨ ਸੀਸ ਕਰਿ ਭੇਜੋ ਸੋਈ'॥੪੦॥ ਫਤੇਸ਼ਾਹ,ਸਮਧੀਤੇ[5]ਸੁਨਿ ਕਰਿ।–ਲੇ ਸਭਿ ਚਲੇ–ਜਾਨਿ, ਇਮ ਰਿਸ ਧਰ। ਕਰਜੋ ਹੁਕਮ 'ਘਾਟਾ ਲਿਹੁ ਰੋਕ।ਘੇਰਹੁ ਚਢਿ ਕਰਿ ਭਲੇ ਬਿਲੋਕਿ॥੪੧॥ ਛੀਨ ਲੇਹੁ ਸਭਿ ਤਿਨ ਕੋ ਡੇਰਾ।ਜਿਨਹੁੰ ਨਹੀਂ ਡਰ ਮਾਨਜੋਂ ਮੇਰਾ।ਆਨਜੋ ਬਡ ਤੈਂ ਬੋਲ ਨਹਿੰ ਦੀਨਿ। ਕੋਪ ਜਨਾਵਤਿ ਚਲਿਬੋ ਕੀਨਿ' ॥ ੪੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁੱਤੇ 'ਰਾਜਨ' ਪ੍ਰਸੰਗ ਬਰਨਨੰ ਨਾਮ ਖੋੜਸਮੋ ਅੰਸੂ ॥ ੧੬ ॥

੧੭. [ਘਾਟਾ ਲੰਘਣਾ]।

ਦੋਹਰਾ॥ ਸੁਨਤਿ ਗਿਰਿੰਦਨ ਹੁਕਮ ਕੋ ਸੁਭਟ ਪੰਚ ਸੈ ਜਾਇ। ਘਾਟਾ ਰੋਕਜੋ ਅੱਗੂ ਤੇ ਮਹਾਂ ਬਿਖਮ ਜਿਸ ਥਾਇੰ ॥ ੧ ॥ ਚੌਪਈ॥ ਪੁਨ ਸਭਿ ਦਲ ਮਹਿੰ

---

[1] ਕੱਠੇ ਹੋਕੇ (ਸਾਰੇ)। [2] ਪਹਾੜਾਂ ਵਿੱਚ ਕੋਈ ਚੜ੍ਹਾਈ ਵਾਲਾ ਰਸਤਾ ਜੋ ਕਈ ਵੇਰ ਦੋ ਉੱਚੇ ਟਿੱਲਿਆਂ ਦੇ ਵਿੱਚ ਦੀ ਹੰਦਾ ਹੈ। [3] ਸਮੂਹ ਤਿੱਖੇ ਸ਼ਸਤ੍ਰ ਧਾਰਨ ਵਾਲੀ। [4] ਉਨ੍ਹਾਂ ਨੂੰ ਦੀਨ ਕਰ ਕਰਕੇ। (ਅ) ਹੱਥੋ ਹੱਥੀ। [5] ਜੇ ਮੁਕਾਬਲਾ ਕਰੇ ਉਸ ਨੂੰ.....। [6] ਕੁੜਮ ਤੋਂ।

*ਜਾਪਦਾ ਹੈ ਕਿ ਕੌਨੋਸੰਨੀ ਗਲ ਨੰਦਚੰਦ ਨੇ ਕੁੱਝ ਸੁਣ ਲਈ ਸੀ ਫਿਰ ਰਾਜੇ ਫਤਹ ਸ਼ਾਹ ਦੀ ਬੇ ਰੁਖੀ ਤੋਂ ਗੱਲ ਨਿਸ਼ਚੇ ਜਾਣ ਲਈ, ਫਿਰ ਵਕਤ ਸੰਭਾਲ ਲਿਆ, ਇਹ ਚਾਤੁਰਤਾ ਭਰੀ ਦੂਰੰਦੇਸ਼ੀ ਸੀ।

ਬਜੇ ਨਗਾਰੇ। ਜੋਧਾ ਸਨਧਬੱਧ ਭੇ ਸਾਰੇ। [੧]"ਸ਼ਸਤ੍ਰ ਗਹੈਂ ਜੋ ਸਨਮੁਖ ਹੋਇ। ਤੌ ਹਤਿ ਦੇਇਂ, ਦੋਸ਼ ਨਹਿਂ ਕੋਇ॥੨॥ ਜੋ ਹਥੀਆਰਨ ਮਹਿ ਦੇਂ ਡਾਰ*। ਹਾਥਨਿ ਜੋਰਹਿਂ ਮਾਨਹਿਂ ਹਾਰ। ਛੀਨ ਛੀਨ ਤਬਿ ਦੇਹੁ ਨਿਕਾਸੀ†'। ਸਭਿ ਸੁਭਟਨਿ ਮਹਿਂ ਏਵ ਪ੍ਰਕਾਸ਼ੀ॥੩॥ ਸਤਿਗੁਰ ਦਲ ਮਹਿਂ ਸੁਧਿ ਤਬਿ ਗਈ। 'ਦੇਖਹੁ ਕਹਾਂ ਚਮੂੰ ਬਡ ਅਈ। ਸੁਭਟ ਪੰਚ ਸੈ ਗਏ ਅਗਾਰੀ। ਘਾਟਾ ਰੋਕਨੋ ਦ੍ਰਿੜ੍ਹਤਾ ਧਾਰੀ॥੪॥ ਘੇਰਾ ਪਰਨੋ ਤੁਮਹਿਂ ਚਹੁੰਫੇਰੇ। ਮੁਸ਼ਕਲ ਨਿਕਸਨਿ ਬਨੈ ਅਗੇਰੇ। ਜੇ ਉਪਾਇ ਤੁਮ ਤੇ ਬਨਿ ਆਵੈ। ਕਰਿ ਲੀਜੈ ਨਤੁ ਦਲ ਅਬਿ ਆਵੈ'॥ ੫॥ ਸੁਨਿ ਸਚਿੰਤ ਸਭਿ ਕੇ ਮਨ ਹੋਏ। ਰੁਕਿਬੇ ਤੇ ਡਰ ਧਰਿ ਸਭਿ ਕੋਏ। '[੨]ਉਲੰਘਨ ਬਨਨੋ ਕਠਨ ਅਬਿ ਘਾਟਾ। ਰਿਪੁ ਦਲ ਹਮ ਜਿਮ ਲੋਨ ਰੁ ਆਟਾ[੩]॥੬॥ ਕਵਨ ਜਤਨ ਹੁਇ ਚਹੁੰ ਦਿਸ਼ਿ ਘਿਰੇ। ਗਿਰਪਤਿ ਕ੍ਰਿਤਘਨ ਸਭਿ ਮਨ ਫਿਰੇ। ਜੇ ਕਰਿ ਘਾਟਾ ਹੈ ਨ ਅਗਾਰੇ। ਤੌ ਹਮ ਜਾਹਿਂ ਸ਼ਸਤ੍ਰ ਰਿਪੁ ਮਾਰੇ'॥੭॥ ਦਯਾਰਾਮ ਅਰੁ ਆਦਿ ਦਿਵਾਨ। ਮਿਲਿ ਮਿਲਿ ਮਸਲਤ ਕਰਹਿਂ ਬਖਾਨ। ਇਕ ਸਿਖ ਗੁਰ ਸ਼ਰਧਾਲੁ ਬਡੇਰਾ। ਸਭਿ ਮਹਿਂ ਕਰਨੋ ਬਾਕ ਤਿਸ ਬੇਰਾ॥ ੮॥ 'ਜਬਿ ਤੁਮ ਭਏ ਤਮਾਰ ਇਤ ਆਵਨ।–ਗਿਰਪੜਿ ਰਿਪੁ ਹੈਂ–ਕਰੋ ਬਤਾਵਨਿ[੪]। ਸੈਸੈ ਲਖਨੋ ਤੁਮਾਰੇ ਉਰ ਕੋ। ਤਬਿ ਇਮ ਬਾਕ ਭਯੋ ਸਤਿਗੁਰ ਕੋ॥ ੯॥–ਆਪਾ ਨਹੀਂ ਜਨਾਵਨ ਕਰੀਅਹਿ। ਏਕ ਭਰੋਸਾ ਗੁਰ ਕੋ ਧਰੀਅਹਿ। [੫]ਜਿਸ ਪ੍ਰਭੁ ਨੇ ਹਮ ਕਰੇ ਪਠਾਵਨ। ਸੋ ਸਤਿਗੁਰ ਹਮ ਕਰਿਹੈ ਲਜਾਵਨਿ–॥੧੦॥ਇਮ ਕਲਗ਼ੀਧਰ ਪਠਿਵਤਿ ਕਹਨੋ। ਸੋ ਕਿਮ ਨਹਿਂ ਸਿਮਰਤਿ? ਦੁਖ ਲਹਨੋ[੬]। ਸਭਿ ਤਜੀਅਹਿ ਚਿੰਤਾ ਮੰਦਹੁ। ਕਨੋ ਨਹਿਂ ਉਠਹੁ ਨਾਮ ਗੁਰ ਲੇਹੁ'॥੧੧॥ ਸਿਖ ਕੋ ਬਾਕ ਸ਼ਰਵਣ ਸਭਿ ਧਰਨੋ। ਬਿਸਰਨੋ ਦਰਬ ਮਨਹੁੰ ਕਰ ਪਰਨੋ'। ਸਭਿ ਕੇ ਰਿਦੈ

---

[੧]ਇਹ ਹੁਕਮ ਮਿਲਿਆ ਸੋਨਾ ਨੂੰ। [੨]ਜੇ ਹਥਿਆਰ ਧਰਤੀ ਤੇ ਸੁੱਟ ਦੇਣ। (ਅ) (ਜੇ ਹਥੀਆ= ਜੇ ਹਥਯਾਰ ਰਣ ਵਿੱਚ ਸਿੱਟ ਦੇਣ। [੩]ਆਟੇ ਵਿੱਚ ਲੂਣ। [੪](ਜਦੋਂ ਤੁਸਾਂ ਗੁਰਾਂ ਨੂੰ) ਦੱਸਿਆ ਸੀ ਕਿ (ਕਈ) ਰਾਜੇ ਵੈਰੀ ਹਨ (ਤੇ ਓਥੋਂ ਆਉਣਾ ਮੁਸ਼ਕਲ ਹੋਵੇਗਾ)। [੫](ਇਹ ਭਰੋਸਾ ਕਰਨਾ ਕਿ''' । [੬]ਸੋ (ਵਾਕ) ਕਿਉਂ ਨਹੀਂ ਯਾਦ ਕਰਦੇ (ਵਾਕ ਨੂੰ ਭੁਲਾਕੇ ਹੀ) ਦੁੱਖ ਲੈ ਰਹੇ ਹੋ। [੭]ਮਾਨੋਂ ਭੁੱਲਿਆ ਹੋਇਆ ਧਨ ਫੇਰ ਹੱਥ ਆ ਗਿਆ। *ਪਾ:–ਕਹਿ ਲੇ ਡਾਰ।

†ਕਿਤਨੀ ਨੀਚਤਾ ਹੈ ਕਿ ਆਪ ਦਿੱਤਾ ਨਿਉਂਦਾ ਤਾਂ ਨਾ ਲਓ ਪਰ ਲੁੱਟ ਕੇ ਲੈ ਲਓ।

ਭਰੋਸਾ ਭਯੋ। 'ਜੈ ਸਤਿਗੁਰ ਕੀ' ਬਚ ਕਹਿ ਦਯੋ ॥੧੨॥ ਭਏ ਸਨੱਧਬੱਧ ਭਟ ਸਾਰੇ। ਸਕਲ ਸਮਾਜ ਬਿਲੋਕਿ ਸੰਭਾਰੇ।ਘੋਰਨ ਪਰ ਹ੍ਵੈ ਕੈ ਅਸਵਾਰਾ। ਤੁਰਤ ਪਯਾਨੇ[1] ਬਜਨੋ ਨਗਾਰਾ ॥੧੩॥ ਖਟਸੈ ਤੁਰੰਗ ਬਜਤਿ ਹੈਂ ਪੌਰ[2]। ਛੋਰਿ ਤੁਰੰਗਨਿ ਗਨ ਤਿਸ ਠੌਰ। ਹਯਨਿ ਕੁਦਾਵਤਿ ਆਗੇ ਗਏ। ਘਾਟਾ ਜਾਇ ਬਿਲੋਕਤਿ ਭਏ ॥ ੧੪ ॥ ਕੁਛ ਈਖਦ ਹੀ ਆਇ ਪਹਾਰੀ[3]। ਪਾਛੇ ਆਵਤਿ ਉਮਡੇ ਭਾਰੀ।ਨੰਦਚੰਦ ਅਵਿਲੋਕਿ ਅਨੰਦਸੋ।ਲੇ ਗੁਰਨਾਮ ਬੰਦਿ ਕਰ ਬੰਦਸੋ॥੧੫॥–ਚਢਤਸੋਂ ਬਿਲਮ ਲਗਤਿ ਕੁਛ ਔਰ। ਤੌ ਮਿਲਿ ਜਾਤਿ ਸੁਭਟ ਇਸ ਠੌਰ।ਜਿਮ ਪਪੀਲਕਾ ਲਾਗਸੋ ਲਾਰਾ। ਆਵਤਿ ਬੀਰ ਬਿਲੰਦ ਹਜ਼ਾਰਾ ॥ ੧੬ ॥ ਘਾਟਾ ਰੁਕਤਿ ਹੋਤਿ ਤਕਰਾਈ। ਤੌ ਮੁਸ਼ਕਲ ਹਮ ਉਲੰਘਨਿ ਪਾਈ। ਆਨਿ ਭਏ ਸਤਿਗੁਰੂ ਸਹਾਈ।ਮਤਿ ਹੀਨੇ ਕੀਨੇ ਰਿਪੁ ਰਾਈ[4]–॥੧੭॥ ਇਮ ਲਖਿ ਨਿਜ ਸੁਭਟਨਿ ਲਲਕਾਰਸੋ। 'ਸ਼ੱਤ੍ਰੂਨਿ ਦਲ ਕੁਛ ਅਲਪ ਨਿਹਾਰਸੋ[5]। ਹਤਹੁ ਤੁਰੰਗਨ, ਤੁਰਤ ਪਲਾਵਹਿਂ। ਜੋ ਬਿਲਮਹੁ ਤੌ ਅਰਿ ਗਨ ਆਵਹਿਂ[6]॥੧੮॥ਸਤਿਗੁਰ ਭਏ ਸਹਾਇ ਤੁਮਾਰੇ'। ਇਮ ਕਹਿ ਧਨੁ ਤੇ ਸਰ ਗਨ ਮਾਰੇ। ਛੁਟੀ ਤੁਰੰਗਨ ਭਾ ਭਟ ਭੇਰੇ। ਹੋਲਾ ਕਰਸੋ ਮਿਲੇ ਤਿਸ ਬੇਰੇ ॥੧੯॥ ਨੰਦਚੰਦ ਲੇ ਬੀਰ ਬਡੇਰੇ।ਭਯੋ ਅੱਗੂ ਧਰਿ ਧੀਰ ਘਨੇਰੇ। ਜਹਿਂ ਪਹਾਰੀਏ ਤੁਪਕ ਚਲਾਵਹਿਂ। ਤਿਨ ਕੇ ਸਮੁਖ ਚਲੇ ਸਭਿ ਜਾਵਹਿਂ ॥ ੨੦ ॥ ਪਾਛੇ ਦਯਾਰਾਮ ਹੁਇ ਠਾਂਢੋ। ਛੋਰੈ ਤੀਰ ਬੀਰ ਬਰ ਗਾਢੋ।ਗਿਰਪਤਿ ਸੈਨਾ ਪਹੁੰਚੀ ਜਹਿਂ ਜਹਿਂ[7]। ਚਲਹਿ ਤੁਪਕ ਪਿਖਿ ਠਾਢੀ ਤਹਿਂ ਤਹਿਂ[8] ॥੨੧॥ [9]–ਸਨਮੁਖ ਹਤਨਿ ਲਰੋ ਸਭਿ ਗੋਰੀ। ਹੁਇ ਇਕੱਤ੍ਰ ਸੋ ਨਿਜ ਨਿਜ ਓਰੀ[10]। ਬੈਧਹਿਂ ਟੋਲ ਕਰਹਿਂਗੇ ਰਨ ਕੌ[11]। ਲਾਰਾ ਪਰਸੋ ਹਟਸੋ ਰਿਪੁ ਗਨ ਕੌ[12] ॥੨੨॥ ਜੋ ਘਾਟੇ ਪਰ ਪਹੁੰਚਤਿ ਭਏ। ਤੋਈ ਤਹਿਂ

[1](ਸਿਖ) ਛੇਤੀ ਤੁਰ ਪਏ। [2]ਛੇ ਸੌ ਘੋੜਿਆਂ ਦੇ ਕਦਮਾਂ ਦਾ ਸ਼ਬਦ ਹੁੰਦਾ ਹੈ (ਪੰਜ ਸੌ ਆਪਣਾ ਤੇ ਸੌ ਸੁਦਾਗਰ ਵਾਲੇ ਘੋੜਿਆਂ ਦਾ)। [3]ਭਾਵ ਘਾਟੇ ਪਰ ਅੱਗੇ ਤਾਂ ਥੋੜੇ ਹੀ ਪਹਾੜੀਏ ਅਜੇ ਪਹੁੰਚੇ ਸਨ। [4]ਵੈਰੀ ਰਾਜੇ। [5]ਨਜ਼ਰ ਪੈਂਦਾ ਹੈ। [6](ਪਿੱਛੋਂ) ਬਹੁਤ ਵੈਰੀ ਆ ਜਾਣਗੇ। [7]ਜਿੱਥੇ ਜਿੱਥੇ ਪਹੁੰਚੀ ਹੋਈ ਸੀ। [8]ਬੰਦੂਕਾਂ ਚਲਦੀਆਂ ਦੇਖਕੇ ਓਥੇ ਓਵੇਂ ਹੀ ਖੜੀ ਹੋ ਗਈ।[9]ਘਾਟੇ ਪਰ ਖੜੋਤੇ ਪਹਾੜੀਏ ਸਿਪਾਹੀ ਸੋਚਦੇ ਹਨ ਕਿ:–[10]ਜਿੰਨੇ ਕੁ (ਸਿੱਖ ਕਠੇ ਹੋ ਗਏ ਹਨ ਸਾਹਮਣਿਓਂ ਆਪੋ ਆਪ ਗੋਲੀਆਂ ਮਾਰ ਰਹੇ ਹਨ। [11](ਜਿਸ ਵੇਲੇ) ਟੋਲ ਬੱਝ ਗਿਆ (ਸਾਰੇ ਇਕੱਠੇ ਹੋ ਗਏ ਤਾਂ ਅਸਾਂ ਨਾਲ) ਜੰਗ ਕਰਨਗੇ। [12]ਵੈਰੀਆਂ ਦੀ ਵਹੀਰ ਪੈ ਗਈ ਹੈ ਤੇ ਸਾਰੇ ਇਧਰ ਨੂੰ ਹਟੇ ਆ ਰਹੇ ਹਨ।

ਇਕਠੇ ਹ੍ਵੈ ਗਏ[1]।ਹਮ ਢਿਗ ਨਹਿੰ ਸਹਾਇਤਾ ਆਈ। ਗੁਰ ਦਲ ਨੇ ਕਰਿ ਬਲ* ਅਟਕਾਈ–॥੨੩॥ ਇਮ ਬਿਚਾਰਿ ਕਰਿ ਤ੍ਰਾਸ ਬਡੇਰਾ। ਸਤਿਗੁਰ ਦਲ ਕੌ ਰਖਨੇ, ਘਨੇਰਾ[2]।ਸਨਮੁਖ ਆਵਤਿ ਚਲਨੇ ਹਮਾਰੇ। ਬ੍ਰਿੰਦ ਤੁਫੈ-ਗਨ ਕਰਤਿ ਪ੍ਰਹਾਰੇ ॥ ੨੪॥ ਨਹਿੰ ਘਾਟੇ ਪਰ ਹਮ ਤੇ ਰੁਕੈਂ। ਗਨ ਗੌਰੀ ਮਾਰਹਿੰ ਨਹਿੰ ਚੁਕੈਂ। ਕਨੋਂ ਨਾਹਕ ਤੁਮ ਦੇਤੇ ਪ੍ਰਾਨ। ਇਕ ਦਿਸ਼ਿ ਥਿਰਹੁ ਬਨੈ ਸਵਧਾਨ॥੨੫॥ਮਗਦਿਹੁ ਛੋਰਿਚਲੇ ਇਹ ਜਾਵੈਂ।ਰੁਕਹਿੰਤਬਹਿਜਬਿ ਗਿਰਪਤਿ ਆਵੈਂ[3]। ਹਮ ਹੈਂ ਅਲਪ ਰਹਨੇ ਦਲ ਪਾਛੇ। ਕਿਮ ਇਨ ਸਨ ਲਰਿਬੋ ਚਿਤ ਬਾਂਛੇ[4]॥੨੬॥ਜਹਿੰ ਜਹਿੰ ਹੁਤੇ ਭਏ ਥਿਰ ਤਹਾਂ। ਰਣ ਪਰਿਬੇ ਤੇ ਸੁਕਚਤਿ ਮਹਾਂ। ਭਟ ਘਾਟੇ ਪਰ ਗਿਨ ਇਮ ਗਟੀ।ਲਟੀ ਧੀਰ[5], ਮਗ ਛੋਡਨਿ ਠਟੀ ॥ ੨੭ ॥ ਹਟਿ ਹਟਿ ਸਨੇ ਸਨੇ ਪਿਛਵਾਈ। ਰਾਖੀ ਤਮਾਰ ਨ ਤੁਪਕ ਚਲਾਈ।–ਮਤ ਹਮਰੇ ਊਪਰ ਅਰਿ ਆਵੈ। ਤਬਿ ਇਕ ਬਾਰਿ ਮਾਰ ਹਟਕਾਵੈਂ–॥੨੮॥ਭਟਨਿ ਆਗਲੇ ਜਬਿ ਅਸ ਕਰੀ। ਪਿਛਲੀ ਚਮੂੰ ਸੁਥਲ ਥਲ ਥਿਰੀ[6]।ਤੁਪਕ ਦੂਰ ਤੇ ਖਰੇ ਚਲਾਵਹਿੰ।ਗਮਨਤਿ ਲਖਹਿੰ[7], ਨ ਆਗੇ ਆਵਹਿੰ॥੨੯॥ ਇਮ ਪਹਾਰੀਅਨ ਜਬਿ ਮਤਿਮਾਰੀ। ਕੌ ਭੂਪਤਿ ਨਹਿੰ ਜਿਨਹੁੰ ਮਝਾਰੀ। ਨੰਦਚੰਦ ਭਟ ਬ੍ਰਿੰਦ ਅਨੰਦਨੋ। ‘ਜੈ ਪ੍ਰਾਪਤਿ ਰਿਪੁ ਬਿਨਾ ਨਿਕੰਦਨੋ[8]’॥੩੦॥ਪੁੰਜ ਤੁਫੈਗਨਿ ਚਲੇ ਚਲਾਵਤਿ।ਸਾਵਧਾਨ ਘਾਟੇ ਮਗ ਜਾਵਤਿ । ਪਿਖਹਿੰ ਪਹਾਰੀ ਅਰਹਿ ਨ ਕੋਈ। ਖਟ ਸੈ ਸੁਭਟ ਗੋਲ[9] ਇਕ ਹੋਈ ॥੩੧॥ ਸਭਿ ਵਸਤ੍ਰ ਕਰਿ ਅਪਨਿ ਮਝਾਰੀ[10]। ਗਮਨਤਿ ਘਾਟੇ ਉਲੰਘਿ ਅਗਾਰੀ।ਕੌ ਸ਼ੱਤ੍ਰੁ ਹੁਇ ਸਕਨੋ ਨ ਨੇਰੇ।ਤਬਿ ਅਰਨੋ[11]ਹੁਇ ਕਹਾਂ ਅਗੇਰੇ ॥ ੩੨ ॥ ਸਕਲ ਸੰਭਾਰਤ ਉਲੰਘਤਿ ਘਾਟਾ। ਸੁਭਟ ਥਿਰੇ ਤਬਿ ਕਰਨ ਜੁ ਠਾਟਾ[12] । ਸਨੇ ਸਨੇ ਸਭਿ ਅਪਨ ਬਿਹੀਰ। ਕਰਹਿੰ ਚਲਾਵਨਿ

---

[1]ਜੋ ਜੋ ਘਾਟੇ ਪਰ ਪਹੁੰਚੇ ਹਨ ਉਹ ਇਕੱਠੇ ਹੋ ਗਏ ਹਨ। [2]ਇਉਂ ਵਿਚਾਰ ਕੇ ਸਤਿਗੁਰ ਦਲ ਦਾ ਬਹੁਤ ਡਰ ਧਾਰਿਆ (ਤੇ ਬੋਲੇ ਕਿ) ਘਨਾ (ਦਲ) ……। [3]ਇਹ ਤਾਂ ਤਾਂਹੀ ਰੁਕਣਗੇ ਜੇ ਰਾਜੇ ਆ ਪਹੁੰਚਣ। [4]ਘਾਟੇ ਪਰ (ਖੜ ਪਹਾੜੀ ਸੂਰਮਿਆਂ ਦੀ) ਇਉਂ ਗਿਣਤੀ ਗਿਣ ਕੇ ਧੀਰਜ ਛੁਟ ਗਈ। [5]ਆਪੋ ਆਪਣੀ ਥਾਂ ਥਾਂ ਤੇ ਖੜੀ ਰਹੀ। [6](ਗੁਰੂ ਜੀ ਦੀ ਸੈਨਾਂ ਨੂੰ) ਜਾਂਦਿਆਂ ਵੇਖਦੇ ਹਨ, ਪਰ……। [7]ਵੈਰੀ ਮਾਰੇ ਬਿਨਾਂ ਫਤਹ ਮਿਲ ਗਈ। [8]ਟੋਲਾ। [9]ਵਿਚਾਲੇ ਕਰਕੇ। [10]ਅੜਨਾ, ਮੁਕਾਬਲਾ ਕਰਨਾ। [11]ਸਫ ਬੰਨ੍ਹਕੇ ਟੁਰਨ ਲਈ (ਰਤਾ ਕੁ) ਠਹਿਰੇ।

*ਪਾ:–ਥਲ ਥਲ।

ਬੀਰ ਸਧੀਰ[1]॥੩੩॥ਪਾਛੇ ਦਯਾਰਾਮ ਕਰਿ ਟੋਲ। ਸਨੇ ਸਨੇ ਆਵਤਿ ਬਡ ਬੋਲਿ।ਨਿਜ ਬਲ ਕੋ ਜਨਾਇ ਕਰਿ ਭਲੇ। ਸਭਿਨਿ ਸੰਭਾਰਤਿ ਆਗੂ ਚਲੇ ॥੩੪॥ਕਹਿ ਕਹਿ ਸਤਿਗੁਰ ਕੋ ਜੈਕਾਰ।ਧੁਨਿ ਊਚੀ ਸਭਿ ਕੇ ਸ਼ੁਤਿ ਡਾਰਿ। ਘਾਟਾ ਨਿਕਸਤਿ ਪੰਥ ਪਧਾਨੇ।ਅਰੇ ਪਹਾਰੀ ਗੌਰਨ ਹਾਨੇ॥੩੫॥ਕਿਤਿਕ ਮਰੇ ਕਾਤੁਰ ਪਿਖਿ ਡਰੇ।ਸ਼ੋਣਤਿ ਲਿਪਟੇ ਭੂਤਲ ਪਰੇ। ਜੋ ਘਾਇਲ ਅਪਨੇ ਹੁਇ ਗਏ।ਤਿਨਹੁੰ ਉਠਾਇ ਸੰਗ ਸਭਿ ਲਏ॥੩੬॥ਬਿਜੈ ਪਾਇਆਏ ਚਲਿ ਦੂਰ। ਜਾਨਹੁ ਹਾਜ਼ਰ ਗੁਰੂ ਹਜ਼ੂਰ[2]। ਕ੍ਰਮ ਕ੍ਰਮ ਸਕਲ ਪੰਥ ਉਲੰਘਾਏ। ਨਗਰ ਪਾਂਵਟਾ ਗੜ੍ਹ ਨਿਯਰਾਏ ॥੩੭॥ ਦੁੰਦਭਿ ਊਚੀ ਧੁਨੀ ਬਜਾਵਤਿ। ਨਿਕਟਿ ਦੂਰ ਕੇ ਨਰਨਿ ਸੁਨਾਵਤਿ। ਪਹੁੰਚੇ ਸਤਿਗੁਰ ਕਹਿ ਜੈਕਾਰਾ। ਉਤਰ ਪਰੇ ਸਗਲੇ ਅਸਵਾਰਾ ॥੩੮॥ਪ੍ਰਭੂ ਨਿਕਟ ਜਬਿ ਸੁਧਿ ਪਹੁੰਚਾਈ। ਸੁਨਿ ਦਿਵਾਨ ਦਿਜ[3] ਲਿਏ ਬੁਲਾਈ। ਸੰਗ ਸੁਭਟਨ ਸਮੂਹ ਸਿਧਾਰਜੋ। ਮੁਦਤਿ ਸਭਨਿ ਗੁਰ ਦਰਸ ਨਿਹਾਰਜੋ ॥ ੩੯ ॥ ਪਦ ਅਰਬਿੰਦਨ ਪਰ ਸਿਰ ਧਰਿ ਧਰਿ। ਮੁਖ ਕੋ ਨਿਰਖਤਿ[4] ਮੁਦ ਉਰ ਭਰਿ ਭਰਿ। ਮੁਸਕਾਵਤਿ ਮੰਦਰ ਦੁਤਿ ਦੇਤ। ਬੋਲੇ ਸਤਿਗੁਰ ਆਦਰ ਹੇਤੁ ॥੪੦॥ 'ਆਵਹੁ ਦਿਜ, ਦਿਵਾਨ! ਦਿਹੁ ਸੁਧਿ ਕੌ।ਪਰਖਜੋ ਜਥਾ ਗਿਰੇਸ਼ਨ ਬੁਧਿ ਕੌ। ਕਿਮ ਸਨਮਾਨ ਤੁਮਾਰੋ ਰਾਖਾ। ਆਵਤਿ ਜਾਤਿ ਕਹਾਂ ਬਚ ਭਾਖਾ ॥੪੧॥ ਭੀਮਚੰਦ ਕਹਿ-ਲੂਰੀ ਗਯੋ। ਕਿਸ ਬਿਧਿ ਕੋ ਰਸ ਰਾਖਤਿ ਭਯੋ। ਤੁਮ ਸਨ ਬੋਲਤਿ ਭਯੋ ਕਿ ਨਾਂਹਿ ? ਉਤਸਵ ਬਿਖੈ ਮਿਲੇ ਹੁਇ ਪਾਹਿ ॥੪੨॥ ਢਤੇਸ਼ਾਹ ਕੌ ਰੁਖ ਕਿਮ ਦੇਖਾ? ਹਮ ਸੋਂ ਰਸ ਕੈ ਬਿਰਸ ਪਰੇਖਾ। ਕਿਸ ਪ੍ਰਕਾਰ ਵਰਤਜੋ ਤੁਮ ਸੰਗਾ ?'। ਦਿਜ ਦਿਵਾਨ ਸਭਿ ਕਹਜੋ ਪ੍ਰਸੰਗਾ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਦੀਵਾਨ ਪੁਰੋਹਤ ਆਗਵਨ' ਪ੍ਰਸੰਗ ਬਰਨਨੰ ਨਾਮ ਸਪਤ-ਦਸ਼ਮੋ ਅੰਸੂ ॥ ੧੭ ॥ ੧੯. [ਨੰਦ ਚੰਦ ਦਾ ਆਉਣਾ]।

ਦੋਹਰਾ ॥ ਸੁਨਿ ਕਲਗ਼ੀਧਰ ਪ੍ਰਸ਼ਨ ਕੋ ਨੰਦ ਚੰਦ ਕਰ ਬੰਦਿ। ਬਰਨਨ ਕਰਜੋ ਪ੍ਰਸੰਗ ਸਭ ਕਥਾ* ਗਿਰੇਂਦ੍ਰਨ ਬ੍ਰਿੰਦ[5] ॥੧॥ ਚੌਪਈ ॥ 'ਹੌਂ ਅਲਪੱ-ਗ੍ਯ ਲਾਜ ਉਰ ਲਾਗੇ। ਤੁਮਰੀ ਬਾਤ ਕਹੌਂ ਤੁਮ ਆਗੇ।ਜੋ ਗਿਰਪਤਿ ਹੌਂ ਮੂਢ ਗੁਮਾਨੀ। ਸਾਥ ਰਾਵਰੇ ਬੈਰ ਮਹਾਨੀ ॥ ੨ ॥ ਤਊ ਆਪ ਕੋ ਬੂਝਨ

[1]ਭਾਵ ਨੰਦ ਚੰਦ ਜੀ। [2]ਗੁਰੂ ਜੀ ਨੂੰ ਹਾਜ਼ਰਾ ਹਜ਼ੂਰ ਜਾਣਿਆਂ। [3]ਨੰਦ ਚੰਦ ਤੇ ਦਯਾ ਰਾਮ। [4]ਦੇਖਦੇ ਹਨ। [5]ਸਾਰੇ ਪਹਾੜੀਆਂ ਦੀ ਕਥਾ ਦਾ ਪ੍ਰਸੰਗ। *ਪਾ:—ਸੋ ਭਏ।

ਕਰੇ। ਕਹਿਬੋ ਕੋ ਮਮ ਚਿਤ ਅਨੁਸਰੋ।ਕ੍ਰਿਪਾ ਧਾਰਿ ਤੁਮ ਦਾਇਜ ਦੀਨਾ। ਹਮ ਕੌ ਨ੍ਰਿਪ ਢਿਗ ਭੇਜਨਿ ਕੀਨਾ ॥ ੩ ॥ ਮਿਲੇ ਜਾਇ ਆਦਰ ਬਡ ਠਾਨਾ। ਹਮ ਕਹਿ ਸਿਵਰ ਕੀਨਿ ਮੈਦਾਨਾ। ਰਾਵਰ ਰੋਕਿ ਬਰਾਤ ਹਟਾਈ। ਸੁਧਿ ਸਭਿ ਸ੍ਰੀ ਨਗਰੈ ਸੁਨਿ ਪਾਈ ॥੪॥ ਭਏ ਤਯਾਰ ਹਮ ਆਵਨਿ ਇਤ ਕੋ। ਰਾਖੇ ਫਤੇਸ਼ਾਹ ਕਰਿ ਹਿਤ ਕੋ।–ਹੋਇ ਗਿਰੇਸ਼ਨ ਮੇਲ ਬਿਸਾਲਾ। ਇਹ ਤੈ ਬੋਲ ਬਡ ਦਿਹੁ ਤਿਸ ਕਾਲਾ ॥ ੫ ॥ ਪਸਰਹਿ ਸੁਜਸੁ ਸਤਿਗੁਰੂ ਕੇਰਾ। ਤਿਨ ਕੇ ਸਾਥ ਹੋਇ ਬਡ ਮੇਰਾ।ਵਸਤੁ ਅਜਾਇਬ ਕੋ ਸਭਿ ਹੇਰਹਿਂ। ਵਧਹਿ ਵਯਾਹਿ ਉਤਸਾਹ ਘਨੇਰਹਿ–॥ ੬ ॥ ਇੱਤਯਾਦਿਕ ਮ੍ਰਿਦੁ ਬਾਕ ਬਖਾਨਹਿ। ਸੁਨਿ ਹਮ ਰਹੇ, ਨੀਕ ਕਰਿ ਜਾਨਹਿਂ। ਦਿਵਸ ਕਿਤਿਕ ਮਹਿਂ ਆਇ ਬਰਾਤੀ।ਕਰਹੋ ਢੁਕਾਉ ਖਰਚ ਧਨ ਥਾਤੀ॥੭॥ ਨਿਜ ਨਿਜ ਰੀਤਿ ਕੀਨਿ ਦਿਸ਼ਿ ਦੋਊ। ਭਏ ਮੁਦਤਿ ਚਿਤ ਮਹਿਂ ਸਭਿ ਕੋਊ। ਦਾਇਜ ਦੇਨ ਦਿਵਸ ਜਬਿ ਆਯੋ।ਪਠਿ ਮਾਨਵ ਕੋ ਹਮਹਿਂ ਬੁਲਾਯੋ॥੮॥ਦਯੋ ਆਪ* ਕੋ ਹਮ ਲੈ ਗਏ। ਫਰਸ਼ ਬਿਸਾਲ ਡਾਸਿ ਤਬਿ ਦਏ। ਵਸਤੁ ਅਜਾਇਬ ਜਬਿ ਦਿਖਰਾਈ। ਸਰਵ ਗਿਰਿੰਦ੍ਰਨਿ ਦ੍ਰਿਸ਼ਟਿ ਲਗਾਈ ॥ ੯॥ ਊਚ ਨੀਚ ਤਬਿ ਲਗੇ ਸਰਾਹਨਿ। ਜਿਹ ਸਮ ਨ੍ਰਿਪ ਦਾਇਜ ਭੀ ਨਾਂਹਿਨ। ਭੀਮਚੰਦ ਉਰ ਆਨੰਦ ਭਰੇ। ਮਨੁਖ ਸਮੀਪੀ ਬੂਝਨਿ ਕਰੇ ॥ ੧੦॥–ਪੂਥਕ ਦਿਖਾਇਵ[1] ਇਹ ਕਿਸ ਕੇਰਾ ? ਜਿਸ ਪਰ ਲਾਗਯੋ ਮੋਲ ਘਨੇਰਾ–। ਤਬਿ ਲੌ ਭਾਟ ਪੁਕਾਰਿ ਸੁਨਾਯੋ।–ਇਹ ਤੰਬੋਲ ਸਤਿਗੁਰੂ ਪਠਾਯੋ–॥੧੧ ॥ ਸੁਨਿ ਖੁਨਸੋ ਮਨ, ਮੂਰਖ ਮਾਨੀ। ਸਮਧੀ ਸਨ ਕਹਿ ਕਠਨ ਬਖਾਨੀ।–ਦੁਸ਼ਮਨ ਅਧਿਕ ਬਿਘਨ ਜਿਸ ਕਿਯੋ। ਇਤੁ ਔਧੇ ਕੋ ਪੰਥ ਨ ਦਿਯੋ ॥੧੨॥ ਤਿਸ ਕੇ ਸੰਗ ਸਖਾਪਨ ਠਾਨਾ। ਇਹ ਭੀ ਮੇਰੋ ਸ਼ੱਤ੍ਰੁ ਮਹਾਨਾ। ਛੋਰਾ ਤਯਾਗਿ ਚਲਹੁ ਨਿਜ ਦੇਸ਼–। ਇਮ ਕਹਿ ਕੀਨਸਿ ਕੋਪ ਵਿਸ਼ੇਸ਼॥੧੩॥ਤਬਹਿਕੂਚ ਬਜਵਾਇ ਨਗਾਰਾ। ਫਤੇਸ਼ਾਹ ਸੁਨਿ ਕਰਿ ਭ੍ਰਰ ਧਾਰਾ। ਦੀਨ ਬਾਕ ਤੇ ਕਹਿ ਸਨਮਾਨਾ। ਭੀਮਚੰਦ ਤਬਿ ਤਾਂਹਿ ਬਖਾਨਾ॥੧੪॥–ਜੋ ਸਤਿਗੁਰ ਕੇ ਸੰਗ ਲਰੈਹੋ। ਸੁਭਟਨਿ ਛੀਨ ਸ਼ਸਤ੍ਰ ਅਸੁ ਲੈਹੋ। ਤੌ ਰਸ ਰਹੈ ਤੋਰ ਅਰੁ ਮੋਰਾ। ਨਤੁ ਮੈਂ ਛੋਰਿ ਚਲੌਂ ਇਤ ਛੋਰਾ–॥੧੫॥ਤਿਨ ਕੇ ਕਹੇ ਦੀਨ ਹੁਇ ਮਾਨੀ।ਕਾਹਿਲੂਰਪਤਿ ਜਥਾ ਬਖਾਨੀ।ਇਮ ਗਿਨਿ[2] ਫਤੇਸ਼ਾਹ ਜਬਿਆਯੋ।

[1](ਜਿਹੜਾ) ਵੱਖਰਾ ਦਿਖਾਇਆ ਗਿਆ ਹੈ। [2]ਸਲਾਹ ਕਰਕੇ। *ਪਾ:–ਗੁਰੂ।

ਹਮ ਦਿਸ਼ਿ ਮੁਖ ਰੁਖ਼ ਅਪਰ ਬਨਾਯੋ॥੧੬॥ਕ੍ਰਿਪਾ ਆਪ ਕੀ ਤੇ ਹਮਜਾਨਾ। ਭਯੋ ਬਿਮੁਖ, ਰਿਪੁ ਕੋ ਬਚ ਮਾਨਾ[1]। ਚਹਸੋ ਨ ਦੇਨਿ ਦਾਜ ਕੋ ਤਬੈ। ਕਰਸੋ ਸਕੇਲਨਿ ਚੂਰਨ ਸਬੈ ॥ ੧੭ ॥ ਨਿਜ ਸੁਭਟਨ ਸਵਧਾਨ ਬਨਾਏ। ਸਿਵਰਆਪਨੇ ਤਤਛਿਨ ਆਏ।ਜ਼ੀਨ ਤੁਰੰਗਮ ਡਾਰਿ ਉਤਾਲੇ।ਭਏ ਤਮਾਰ ਹੱਥਯਾਰ ਸੰਭਾਲੇ ॥ ੧੮ ॥ ਤਬਿ ਇਕ ਨਰ ਚੂਰਨ ਹੀ ਆਵਾ।ਮੰਤ੍ਰ ਗਿਰੇਸ਼ਨ ਕੀਨਿ ਬਤਾਵਾ[2]।–ਕਸੋਂ ਤੁਮ ਬਿਲਮੇ, ਕਰਹੁ ਪਯਾਨਾ। ਨਤੁ ਘਾਟਾ ਰੋਕਨ ਕੋ ਠਾਨਾ ॥ ੧੯ ॥ ਸਭਿ ਰਾਜਨ ਕੀ ਸੈਨਾ ਤਮਾਰੀ। ਕਰਸੋ ਚਹੈ ਸਭਿ ਲੂਟ ਤੁਮਾਰੀ। ਹਯ ਹੱਥਯਾਰ ਜਾਨਿ ਨਹਿੰ ਦੈਹੈਂ। ਰੁਕ ਜੈਹੈਂ, ਕੁਛ ਬਸ ਨ ਬਸੈਹੈ॥੨੦॥ ਕੋਤਿਕ ਪਠਿ ਦੀਨੇ ਤਹਿੰ ਬੀਰ।ਚਢਹੁ ਤੁਰਤ ਅਬਿ ਪਾਇ ਬਹੀਰ–। ਹਮ ਚਿੰਤਾਤੁਰ ਅਤਿਸ਼ੈ ਭਏ। ਥਾਕ ਤੁਮਾਰੇ ਸਿਮਰਨ ਕਿਏ ॥ ੨੧ ॥ ਤੁਰਤ ਅਰੋਹਿ ਹੋਹਿ ਕਰਿ ਚਾਲੇ। ਪਿਖੇ ਪਹਾਰੀ ਆਵਤਿ ਜਾਲੇ।ਹਯਨਿ ਧਵਾਇ ਪੰਥ ਤਿਸ ਆਏ।ਅਲਪ ਦੇਖਿ ਹਮ ਤੁਪਕ ਚਲਾਏ ।। ੨੨ ॥ ਜਬੈ ਸ਼ਲਖ ਕੋ ਸ਼ਬਦ ਉਠਾਵਾ। ਥਲ ਥਲ ਮੈਂ ਦਲ ਅਟਕ ਰਹਾਵਾ[3]। ਆਗੇ ਅਰੇ ਕੁਛਕ ਜੇ ਬੀਰ। ਤਿਨ ਪਰ ਤਮਾਰੇ ਤੁਪਕ ਰੁ ਤੀਰ ॥ ੨੩ ॥ ਕਿਤਿਕ ਮਰੇ, ਘਾਇਲ ਕੋ ਭਏ। ਹਮਰੋ ਆਗਾ ਤਜਿ ਕਰਿ ਗਏ। ਢਤੇ ਪਾਇ, ਗੁਰ ਬਨੇ ਸਹਾਈ। ਇਸ ਬਿਧਿ ਪਹੁੰਚੇ ਆਨਿ ਇਥਾਂਈ ॥੨੪॥ ਸਕਲ ਭੇਦ ਹਮ ਸੁਨਿ ਕਰਿ ਆਏ।ਮੰਤ੍ਰ ਕੀਨਿ ਸਭਿ ਮਿਲਿ ਗਿਰ ਰਾਏ। ਢਤੇਸ਼ਾਹਿ ਸੋਂ ਤਬਿ ਠਹਿਰਾਈ। ਜਾਇ ਪ੍ਰਥਮ ਤੂੰ ਪਾਇ ਲਰਾਈ ॥੨੫॥ ਭੀਮਚੰਦ ਕੋ ਹਰਖ ਕਰਨਿ ਕੋ। ਭਏ ਤਮਾਰ ਅਬਿ ਆਇ ਲਰਨ ਕੋ।ਬਾਂਟ ਦੀਨਿ ਬਾਰੂਦ ਸੁ ਗੋਰੀ। ਆਧੋ ਲਖੋ ਆਪਕੀ ਓਰੀ॥੨੬॥ ਸਾਵਧਾਨ ਨਿਜ ਦਲ ਕੋ ਕਰੀਅਹਿ।ਜੰਗ ਮਚਾਵਨਿ ਤਮਾਰੀ ਧਰੀਅਹਿ। ਜਿਮ ਹਮ ਕੋ ਆਧੋ ਲਖਿ ਲੀਨੋ । ਢਤੇਸ਼ਾਹ ਤੈਸੇ ਤੁਮ ਚੀਨੋ॥੨੭॥ਗਨ ਰਾਜਨ ਕੀ ਚਮੂੰ ਬਟੋਰੀ । ਕਰਸੋ ਕੂਚ ਆਵਤਿ ਇਤ ਓਰੀ[4] । ਕਲਗ਼ੀਧਰ ਸੁਨਿ ਕਰਿ ਤਿਸ ਕਾਲਾ । ਫਰਕ ਉਠੀ ਜੁਗ ਭੁਜਾ ਬਿਸਾਲਾ ॥ ੨੮ ॥ ਗਰਜਤਿ ਸਭਾ ਬਿਖੈ ਬਚ ਭਾਖਾ । 'ਸ਼੍ਰੀ ਅਸਧੁਜ ਪੁਰਵਹਿ ਹਮ ਕਾਂਖਾ । ਜਬਿ ਪਹੁੰਚੈਂ ਰਣਖੇਤ ਪਹਾਰੀ[5]।ਇਮ ਕਰਿਹੌਂ ਸ਼ਸਤ੍ਰਨਿ ਗਨ ਮਾਰੀ॥੨੯॥ ਸ਼ੋਣਤ ਪਾਨ

---

[1]ਬਿਮੁਖ ਹੋਇਆ ਹੈ (ਢਤੇਸ਼ਾਹ) ਵੈਰੀ (ਭੀਮਚੰਦ) ਦਾ ਬਚਨ ਮੰਨ ਕੇ। [2]ਜੋ ਪਹਾੜੀਆਂ ਨੇ ਸਲਾਹ ਕੀਤੀ ਸੀ (ਸਾਨੂੰ) ਦੱਸ ਦਿੱਤੀ। [3]ਅਟਕ ਗਿਆ। [4]ਪਹਾੜੀਏ।

ਕਰੈ ਬਹੁ ਧਰਨੀ। ਹੈ ਜੈ ਹੈ ਤਹਿਂ ਲੋਹਿਤ ਬਰਨੀ।ਰੁੰਡ ਮੁੰਡ ਗਨ ਕੈ ਕਰਿ ਦੈਹੌਂ।ਹਾਥ ਪਾਇ ਕਾਟਤਿ ਬਿਥਰੈਹੌਂ॥੩੦॥ਬਹੁ ਦਿਨ ਕੋ ਮਮ ਕੋਪ ਬਿਸਾਲਾ। ਫਤੇਸ਼ਾਹ ਪਰ ਤਜੌਂ ਕਰਾਲਾ । ਭੀਮਚੰਦ ਕੋ ਜੋ ਇਕ ਬਾਰੀ।ਕਰੌਂ ਬਿਲੋਕਨ ਜੰਗ ਮਝਾਰੀ॥੩੧॥ਐਸੇ ਤਜਿਹੌਂ ਬਾਨ ਕਰਾਰੇ। ਬੇਧ ਸ਼ਰੀਰਨ ਪਰਿ ਹੈਂ ਪਾਰੇ।ਚਿਰੇ ਅਗਾਰੀ ਦੈਹੈਂ ਪ੍ਰਾਨ।ਨਤੁ *ਭਾਜਹਿ ਰਨ ਤਮਾਗਿ ਮਹਾਨ'। ੩੨।ਇਮ ਕਹਿ ਕਰਿ ਗੁਰ ਸਭਾ ਮਝਾਰਾ । ਸੰਗ ਮਸੰਦਨ ਹੁਕਮ ਉਚਾਰਾ। 'ਸ਼ਸਤ੍ਰਾਰੀ ਅਧਿਕ ਜੰਗ ਕੀ ਧਰੀਅਹਿ । ਗੁਲਕਾਂ ਬ੍ਰਿੰਦ ਬਰੂਦਹਿ ਕਰੀਅਹਿ ॥੩੩॥ ਤੀਰ ਤੁਫੰਗਨ, ਤੋਮਰ, ਭਾਲੇ । ਧਨੁਖ ਬਾਨ ਦੀਜਹਿ ਭਟ ਜਾਲੇ' । ਇਮ ਬੋਲਤਿ ਬਹੁ ਉਦਮੋ ਪ੍ਰਤਾਪਾ । ਜਿਸ ਤੇ ਸ਼ੱਤ੍ਰੂ ਬ੍ਰਿੰਦ ਹੁਇ ਖਾਪਾ ॥ ੩੪ ॥ ਮੁਖ ਗੁਰ ਕੋ ਇਮ ਦੀਖਨਿ ਲਾਗਾ । ਮਨਹੁੰ ਬੀਰਰਸ ਸੁਪਤਸੋ ਜਾਗਾ।ਦਯਾਰਾਮ ਪ੍ਰੋਹਿਤ ਇਮ ਬੋਲਾ। 'ਸੁਨਹੁ ਪ੍ਰਭੂ! ਭਾ ਰਾਜਨ ਟੋਲਾ ॥ ੩੫ ॥ ਦੀਰਘ ਭੀਮਚੰਦ ਕਹਿਲੂਰੀ । ਜਿਸ ਢਿਗ ਭਈ ਬਾਹਨੀ ਭੂਰੀ । ਸਭਿ ਗ੍ਰਾਮਨ ਕੀ ਛੋਰ ਹਕਾਰੀ।ਸੁਨਿ ਪਹੁੰਚੀ ਗਨ ਸ਼ਸਤ੍ਰਨ ਧਾਰੀ ॥੩੬॥ਪੁਨ ਕਟੋਚੀਆ ਨਾਮ ਕ੍ਰਿਪਾਲੰ । ਅਰੁ ਗੁਲੇਰੀਆ ਸਦਲ[1] ਗੁਪਾਲੰ। ਇਨ ਦੁਹੂੰਅਨਿ ਬਹੁ ਬੀਰ ਸਕੇਲੇ । ਆਇ ਮਿਲੇ ਗਨ ਆਯੁਧ ਲੇ ਲੇ ॥੩੭॥ ਨ੍ਰਿਪ ਹੰਡੂਰੀਆ ਅਰੁ ਜਸੁਵਾਲ । ਇਨ ਕੇ ਸੰਗ ਸੁਭਟ ਹੈਂ ਜਾਲ। ਸਭਿ ਰਾਵਰ ਸੋਂ ਚਹੈਂ ਲਰਾਈ । ਫਤੇਸ਼ਾਹ ਕੋ ਕਰਿ ਅਗੁਵਾਈ ॥ ੩੮ ॥ ਨਗਰ ਪਾਂਵਟੇ ਕੋ ਚਢਿ ਆਵੈਂ। ਇਹ ਆਛੀ ਮੁਝ ਬਾਤ ਨ ਭਾਵੈ । ਹਮਰੇ ਨਿਕਟ ਪਰਹਿ ਨਹਿਂ ਖੇਤ । ਆਪ ਚਲਹੁ ਆਗੇ ਇਸ ਹੇਤੁ' ॥੩੯॥ ਸੁਨਿ ਕਰਿ ਸਤਿਗੁਰ ਬਿੱਪ੍ਰ ਸਰਾਹਾ।'ਸੁਮਤਿਵੰਤ ਗਨ ਸੁਭਟਨਿ ਮਾਂਹਾ। ਨਿਪੁਨ ਬੁੱਧਿ ਸੰਗ੍ਰਾਮ ਕਰਨ ਕੀ । ਯਥਾ ਰੀਤਿ ਛੱਤ੍ਰੀ ਸੁ ਬਰਨ ਕੀ ॥ ੪੦॥ ਜਿਮ ਭਾਰਤ ਮਹਿ ਦ੍ਰੋਣ[2] ਪ੍ਰਬੀਨਾ , ਹਤੇ ਅਨੇਕ ਸ਼ੱਤ੍ਰੂ ਜਸੁ ਲੀਨਾ । ਤਥਾ ਗਿਰਿੰਦ੍ਰਨਿਕੋ ਰਨਲਰਿਬੋ।ਬੁਧਿ ਬਲਸਾਥ ਕਰੋ ਰਿਪੁ ਹਰਿਬੋ॥੪੧॥ਨਗਰ ਪਾਂਵਟੇ ਨਿਕਟ ਨ ਲਰੈਂ । ਕਹਾਂ ਤ੍ਰਾਸ ਸ਼ੱਤ੍ਰੂਨ ਤੇ ਧਰੈਂ । ਗਾਡਹਿਂਗੇ ਰਣ ਖੰਭ[3] ਅਗਾਰੀ। ਜਹਿਂ ਸਮ ਥਲ ਕੋ ਲੇਹਿਂ ਨਿਹਾਰੀ ॥੪੨॥ ਰਿਪੁ ਆਗਮਨ ਸਮੁਖ ਜਿਤ ਹੋਇ।ਪਿਖਨੋ ਪ੍ਰਥਮ,ਸੁਧਿ ਦੀਜਹਿਕੋਇ[4]।ਲੇ ਕਰਿ

[1]ਸਹਿਤ ਫੌਜ ਦੇ । [2]ਦ੍ਰੋਣਾਚਾਰਜ । ਕੌਰਵਾਂ ਪਾਂਡਵਾਂ ਦਾ ਸ਼ਸਤ੍ਰ ਵਿਦਯਾ ਦਾ ਉਸਤਾਦ ਜੋ ਮਹਾਂਭਾਰਤ ਵਿਚ ਕੌਰਵਾਂ ਦਾ ਜੋਧਾ ਸੀ । [3]ਜੁੱਧ ਦਾ ਨਿਸ਼ਾਨ । [4]ਪਹਿਲੋਂ (ਜਿਸ ਨੇ) ਵੇਖਿਆ ਹੋਇਆ ਹੈ ਉਹ ਖਬਰ ਦੇਵੇ । *ਪਾ:—ਤਜ ।

ਚਮੂੰ ਸੰਗ ਪ੍ਰਸਥਾਨੈਂ। ਆਵਤਿ ਪਿਖਿ ਗੁਲਕਾਂ ਹਤਿ ਹਾਨੈਂ ॥ ੪੩ ॥ ਹਮ ਮੰਡਹਿਂ ਤਹਿਂ ਜੰਗ ਅਖਾਰਾ।ਸ਼ਸਤ੍ਰ ਸਮੂਹਨਿ ਕੇਰ ਪ੍ਰਹਾਰਾ। ਲਰਤਿ ਪਰਾ-ਵਹਿਂ[1] ਡਰ ਧਰਿ ਚੀਤ। ਨਤੁ ਸੰਘਾਰਹਿਂ ਪ੍ਰਾਪਤਿ ਜੀਤ[2] ॥ ੪੪ ॥ ਸੁਨਿ ਕ੍ਰਿਪਾਲ ਮਾਤੁਲ ਗੁਰ ਕੇਰਾ। ਸਭਾ ਮਝਾਰ ਕਹਯੋ ਤਿਸ ਬੇਰਾ। 'ਥਲ ਭੰਗਾਣੀ ਕੋ ਜਹਿਂ ਨੀਕਾ। ਤਿਤ ਹੀ ਆਵਨ ਹੁਇ ਰਿਪੁ ਹੀਕਾ॥੪੫॥ਬਹੈ ਨਦੀ ਇਕ ਨਾਮ ਗਿਰੀ ਹੈ। ਦਿਸ਼ਿ ਦੂਜੇ ਰਵਿਸੁਤਾ[3] ਢਰੀ ਹੈ। ਰਾਜਪੁਰਾ ਤਹਿਂ ਪਰੈ[4] ਸੁ ਨਗਰਾ। ਤਰੇ ਲਰਨ ਕੋ ਥਲ ਹੈ ਸਗਰਾ ॥੪੬॥ ਸ਼੍ਰੀ ਜਗ ਗੁਰ ! ਗਾਡਹੁ ਰਨਥੰਭਾ। ਤਹਾਂ ਪਿਖਹੁ ਸੰਗ੍ਰਾਮ ਅਚੰਭਾ। ਨਗਰ ਪਾਂਵਟਾ ਤਜਿ ਖਟ ਕੋਸ। ਤਹਿਂ ਥਿਰ ਹੋਇ ਹਤਹੁ ਰਿਪੁ ਰੋਸ' ॥੪੭॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਗੁਰ ਢਿਗ ਨੰਦ ਚੰਦ ਆਗਵਨ' ਪ੍ਰਸੰਗ ਬਰਨਨੰ ਨਾਮ ਅਸ਼ਟ ਦਸਮੋਂ ਅੰਸੂ ॥੧੮॥

੧੯. [ਫਤੇਸ਼ਾਹ ਦਾ ਜੰਗ ਹਿਤ ਅੱਗੇ ਵਧਣਾ]।

ਦੋਹਰਾ ॥ ਸੁਨਿ ਕ੍ਰਿਪਾਲ ਕੀ ਬਾਤ ਕੋ ਸ਼੍ਰੀ ਸਤਿਗੁਰੂ ਕ੍ਰਿਪਾਲ। ਮਨ ਮਾਨੀ, ਨੀਕੋ ਲਖੀ,ਮਸਲਤ ਠਾਨਿ ਅਟਾਲ॥੧॥ਚੌਪਈ॥ਨੰਦਚੰਦ ਪਿਖਿ ਗੁਰਮੁਖ ਓਰੀ। ਬੋਲਯੋ ਬਹੁਰ ਜੁਗਮ ਕਰ ਜੋਰੀ। 'ਮਹਾਰਾਜ! ਸਿਖ ਰਾਵਰ ਕੇਰਾ। ਹਯਨਿ ਸੁਦਾਗਰ ਧਨੀ ਬਡੇਰਾ ॥ ੨ ॥ ਲੈ ਕਰਿ ਗਮਨਯੋ ਦਰਬ ਬਿਸ਼ੇਸ਼ੈ। ਪਿਖਿ ਕਸ਼ਮੀਰ ਆਦਿ ਪੁਰਿ ਦੇਸ਼ੈ।ਬੀਨ ਬੀਨ ਬਹੁ ਥਲ ਤੇ ਲੀਨਾ।ਤਿਸੀ ਪੰਥ ਕੋ ਆਵਨ ਕੀਨਾ ॥ ੩ ॥ ਭੀਮਚੰਦ ਨ੍ਰਿਪ ਜਬਿ ਸੁਨਿ ਪਾਏ। ਲੇਨਿ ਹੇਤੁ ਹਯ ਚਿਤ ਲਲਚਾਏ। ਨਾਮ ਸੁਨਯੋ ਰਾਵਰ ਕੋ ਜਬੈ। ਕਿਤਿਕ ਸੈਨ ਭੇਜੀ ਤਿਨ ਤਬੈ ॥ ੪ ॥ ਸਿਖ ਸੌਦਾਗਰ ਕੋ ਸੁਧਿ ਹੋਈ। ਕਰਿਕੈ ਬੇਗ ਆਇ ਪੁਰਿ ਸੋਈ।ਸੁਨਿ ਸ਼੍ਰੀਨਗਰ ਬਿਖੈ ਹਮਡੇਰਾ।ਉਤਰਯੋ ਆਨਿ ਨਿਡਰ ਤਿਸ ਬੇਰਾ॥੫॥ਬਹੁਰ ਨ ਬਲ ਘਾਲਯੋ ਕਿਨ ਆਇ।ਮਿਲਯੋ ਰਹਯੋਅਨੰਦ ਉਪਜਾਇ। ਬਿਗਰਯੋ ਫਤੇਸ਼ਾਹ ਜਿਸ ਕਾਲਾ। ਉਤਰੇ ਅਸੁ ਇਸਥਾਨ ਬਿਸਾਲਾ ॥੬॥ ਸੁਨਿ ਲਾਲਚ ਕਰਿ ਪੁਨ ਕਹਿਲੂਰੀ। ਕਹਿ ਭੇਜਯੋ ਕਰਿ ਤੂਰਨ ਭੂਰੀ।–ਤੁਰੰਗ ਬਿਸਾਲ ਮੋਲ ਬਡ ਕੇਰੇ। ਛੀਨ ਲੇਹੁ ਨਹਿਂ ਦੀਜਹਿ ਫੇਰੇ–॥ ੭ ॥ ਫਤੇਸ਼ਾਹ ਭਟ ਕੀਨਸਿ ਤਯਾਰੀ। ਪਹੁੰਚੀ ਢਿਗ ਹਮਰੇ ਸੁਧ ਸਾਰੀ। ਤਕਰੇ ਹੋਇ ਜ਼ੀਨ ਹਯ ਡਾਲੇ। ਭਏ ਅਰੂਢਨਿ ਇਤ ਕੋ ਚਾਲੇ ॥੮॥ਲਖਯੋ* ਪ੍ਰਤਾਪ ਗੁਰੂ ਕੋ ਮਹਾਂ।ਪਹੁੰਚਿ ਨ ਸਕਯੋ ਆਇ ਕੋ ਤਹਾਂ।ਬਡੋ

---

[1]ਭੱਜ ਜਾਣਗੇ। [2]ਨਹੀਂ ਤਾਂ ਮਾਰਕੇ ਜਿੱਤ ਪ੍ਰਾਪਤ ਕਰਾਂਗੇ। [3]ਜਮਨਾ। [4]ਨੇੜੇ ਪੈਂਦਾ ਹੈ।

*ਪਾ:—ਭਯੋ।

ਜਤਨ ਕਰਿ ਸਭਿ ਹਯ ਲਯਾਏ। ਰਾਵਰਿ ਕੀ ਸਹਾਇਤਾ ਪਾਏ॥੯॥ਕ੍ਰਿਪਾ ਕਰਹੁ ਸਭਿ ਦੇਖਨਿ ਕੀਜੈ। ਬੀਰਨਿ ਕੋ ਰਨ ਹਿਤ ਅਬਿ ਦੀਜੈ'। ਆਛੀ ਬਾਤਿ ਜਾਨਿ ਗੁਰ ਪੂਰੇ। ਪਿਖੇ ਤੁਰੰਗਮ ਸਗਰੇ ਰੂਰੇ ॥੧੦॥ਸਿਖ ਕੋ ਖੁਸ਼ੀ ਕਰੀ ਮਨ ਭਾਵਤਿ। ਭਯੋ ਨਿਹਾਲ ਅਨੰਦ ਉਪਾਵਤਿ।ਜੋ ਜਿਸ ਲਾਇਕ ਭਟ ਕੋ ਜਾਨਾ।ਹੇਤੁ ਅਰੂਢਨਿ ਕੋ ਹਯ ਦਾਨਾ[1]॥੧੧॥ਸੁੰਦਰ ਜ਼ੀਨ ਪਾਇ ਕਰਿ ਚਢੇ। ਚਪਲ ਬਲੀ ਲਖਿ ਉਰ ਮੁਦ ਬਢੇ। ਗੋਰੀ ਢਾਰਹਿੰ ਅਨਿਕ ਸੁਨਾਰੇ। ਬ੍ਰਿੰਦ ਬਰੂਦ ਤਮਾਰ ਤਿਸ ਬਾਰੇ ॥ ੧੨ ॥ ਕਿਤਿਕ ਭਟਨਿ ਕੋ ਤੋਮਰ ਦਏ। ਤੁਰੰਗ ਧਵਾਇ ਬਿਸਾਲ ਭੂਮਏ। ਦਏ ਜ਼ਰਕਸ਼ੀ ਰੁਚਿਰ ਨਿਖੰਗਾ[2]। ਕਰਿ ਪੂਰਨ ਖਰ ਖਪਰਨਿ ਸੰਗ॥੧੩॥ਕੇਤਿਕ ਸੁਭਟਨ ਧਨੁਖ ਕਠੋਰਾ। ਲੇ ਜੋਧਾ ਐਂਚਤਿ ਕਰਿ ਜੋਰਾ। ਲਾਂਬੀ ਸੁਲਗ ਤੁਫੰਗ ਅਨੇਕ[3]। ਬਖਸ਼ੀ ਜੋਧਨਿ[4] ਜਲਧਿ ਬਿਬੇਕ ॥ ੧੪ ॥ ਗੁਰ ਦਲ ਮਹਿੰ ਉਤਸਾਹ ਬਿਸਾਲਾ।ਬਿਚਰਤਿ ਧਰਿ ਹੱਥਯਾਰਨ ਜਾਲਾ।ਮਾਰ ਬਕਾਰਾ ਬੋਲਤਿ ਭਾਰੀ। 'ਲੂਟ ਭਜਾਵਹੁ ਹਤਹੁ ਪਹਾਰੀ ॥ ੧੫ ॥ ਛੀਨਹੁ ਦੇਸ਼ ਨਿਕਾਰਹੁ ਬਾਹਰ। ਬਿਦਤੈ ਬਹੁ ਸਤਿਗੁਰ ਜਸ ਜਾਹਰ'। ਇਸ ਪ੍ਰਕਾਰ ਤਮਾਰੀ ਪ੍ਰਭੁ ਕਰੀ। ਪ੍ਰਥਮ ਜੁੱਧ ਹਿਤ ਮਨਸਾ ਧਰੀ ॥੧੬॥ਸ਼ਮਸ ਸਮਾਮਤਾ[5] ਮੁਖ ਪਰ ਸੋਹੈ। ਕਮਲ ਪ੍ਰਫੁੱਲਤ ਅਲ ਜਨ ਜੋਹੈਂ[6]। ਸਮ ਦੁੰਦਭਿ ਕੋ ਸ਼ਬਦ ਗੰਭੀਰ। ਮਹਾਂਰਾਜ ਪ੍ਰਭੁ ਬੀਰਨਿ ਬੀਰ॥੧੭॥ਨਿਜ ਦਲ ਮਹਿੰ ਉਤਸਾਹ ਬਧਾਵਾ। ਮਨੋ ਬੀਰਰਸ ਸੁਪਤਿ ਜਗਾਵਾ। ਇਤ ਇਮ ਭਈ ਸੁਨੋ ਉਤ ਕੋਰੀ:– ਘਾਟੋ ਉਲੰਘਿ ਗਏ ਜਿਸ ਬੇਰੀ॥੧੮॥ਮੂਰਖ ਹਾਥਨਿ ਮਰਦਤਿ ਰਹੋ।'ਰੁਕੋ ਨ ਕਸੋਂ ਹੂੰ' ਮਿਲਿ ਮਿਲਿ ਕਹੋਂ। ਕਿਤਿਕ ਮ੍ਰਿਤਕ ਭੇ, ਲੋਥ ਉਠਾਈ। ਕੋ ਘਾਇਲ ਗਮਨੇ ਨਿਜ ਥਾਈਂ ॥੧੯॥ ਹਟਸੋ ਜਹਾਂ ਕਹਿੰ ਤੇ ਦਲ ਸਾਰੋ। ਸਭਿ ਰਾਜਨ ਕੋ ਨਿਕਟ ਉਚਾਰੋ। 'ਅਲਪ ਸੁਭਟ ਘਾਟੋ ਪਰ ਗਏ।ਬਹੁਤ ਪੰਥ ਮੈਂ ਹੀ ਥਿਰ ਭਏ॥ ੨੦ ॥ ਘਾਲਸੋ ਜ਼ੋਰ ਖਸ਼ਟ ਸੋ ਆਇ। ਉਲੰਘ ਗਏ ਗਨ ਤੁਪਕ ਚਲਾਇ। ਸਰਸੋ ਨ ਸੈਨਾ ਤੇ ਕੁਛ ਕਾਰ।ਗਏ ਬਿਸਾਲ ਬੀਰਤਾ ਧਾਰਿ'॥੨੧॥ਭੀਮਚੰਦ ਸੁਨਿ ਕੈ ਰਿਸ ਘਨੀ। ਸਭਿਨਿ ਸੁਨਾਵਤਿ

[1]ਘੋੜੇ ਦਿਤੇ। [2]ਤਿੱਲੇ ਦੇ ਕੱਢੇ ਹੋਏ ਸੁਹਣੇ ਭੱਥੇ। [3]ਲੰਮੇ ਨਿਸ਼ਾਨੇ ਤੇ ਬੈਠਣ ਵਾਲੀਆਂ ਬੰਦੂਕਾਂ [ਪੰਜਾ:, ਸੁ+ਲਗ] (ਅ) ਲੰਮੀ ਨਾਲੀ ਵਾਲੀਆਂ ਬੰਦੂਕਾਂ। [4]ਜੋਧਿਆਂ ਨੂੰ। [5]ਦਾੜ੍ਹੀ ਦੀ ਕਾਲੋਂ। [6]ਖਿੜੇ ਕਵਲ (ਪਰ ਮਾਨੋ) ਭੌਰੇ ਦਿੱਸਦੇ ਹਨ।

ਊਚੇ ਭਨੀ।'ਧੱਯੀ ਦੇ ਮਾਂ ਖੁਚਿ ਵੜ ਰਹੋ[1]*। ਅਰੇ ਨ ਆਗੇ,ਧੀਰ ਨ ਗਹੇ ॥੨੨॥ ਰੁਕਤਿ ਜਿ ਘਾਟਾ ਭਟਹੁਇ ਗਾਢੇ। ਹਤਿ ਤੁਫੰਗ ਤਿਨ ਰਾਖਤਿ ਠਾਂਢੇ।ਇਤ ਤੇ ਦਲ ਸਗਰੋ ਕਰਿ ਜੋਰਾਘੇਰਤਿ ਇਤ ਉਤ ਹੁਇ ਚਹੂੰ ਓਰ ॥ ੨੩ ॥ ਦੇ ਕਰਿ ਤ੍ਰਾਸ ਲੇਤਿ ਹੱਥਮਾਰੇ। ਨਰ ਨਿਕਸਨਿ ਮਗ ਜਥਹੁੰ ਨਿਹਾਰੇ[2]। ਨਹੀਂ ਸ਼ੀਘ੍ਰਤਾ ਕਰਿ ਭਟ ਧਾਏ। ਜਿਸਤੇ ਨਿਕਸੇ ਸੁਖ ਮਨ ਭਾਏ[3]॥੨੪।ਹੋਤਿ ਕਹਾਂ ਅਬਿ ਕਹੇ ਕਹਾਏ। ਬੀਤੀ ਬਾਤ ਕਹਾਂ ਪਛੁਤਾਏ। ਅਬਿ ਤੌ ਫਤੇਸ਼ਾਹ ਮਹਿਪਾਲਾ। ਤਿਨ ਸੋਂ ਠਾਨੈ ਜੰਗ ਕਰਾਲਾ ॥ ੨੫ ॥ ਜਾਨੀ ਜਾਇ ਕਹਾਂ ਹੁਇ ਜੈਹੈ। ਗੁਰ ਤੇ ਜੋ ਕਿ ਪਰਾਜਯ[4] ਪੈਹੈ। ਕਹਹੁ ਜਾਇ ਅਬਿ ਕੀਜਹਿ ਤਮਾਰੀ। ਨਹੀਂ ਨੀਕਤਾ ਬਿਲਮ ਜਿ ਧਾਰੀ ॥ ੨੬॥ ਤੁਮਰੀ ਸੀਮ[5] ਦੇਸ਼ ਕੀ ਤਹਾਂ।ਨਗਰ ਪਾਂਵਟਾ ਘਾਲਨੋ ਜਹਾਂ।ਲਰਿਬੋ ਹੱਕ ਤੁਮਹਿੰ ਬਨਿ ਆਵੈ। ਆਨਿ ਵਹਿਰ ਜੋ ਭ੍ਰੂਮ ਦਬਾਵੈ ॥ ੨੭ ॥ ਬਸਾਹ ਬਹਾਨੇ ਨ੍ਰਿਪ ਗਨ ਆਏ। ਸਭਿ ਤੇ ਲੇਹੁ ਸੁਭਟ ਸਮੁਦਾਏ।ਪੁਨ ਗੁਰ ਚਮੂੰ ਕਹਾਂ ਰਣ ਮਾਂਹੀ। ਸਨਮੁਖ ਠਹਿਰ ਸਕਹਿ ਕਿਮ ਨਾਂਹੀ ॥ ੨੮ ॥ ਦਿਹੁ ਉਠਾਇ ਇਤ ਤੇ ਸਭਿ ਡੇਰਾ। ਨਿਜ ਦਲ ਤਹਿੰ ਠਹਿਰਾਇ ਬਡੇਰਾ। ਨਾਹਨਪਤਿ ਕੌ ਦਾਬਾ ਦੇਹੁ। ਕੈ ਨਿਜ ਸੰਗ ਮੇਲ ਕਰਿ ਲੇਹੁ'॥੨੯॥ਇਮ ਸਮੁਝਾਇ ਪਠਯੋ ਪਰਧਾਨ। ਭੀਮਚੰਦ ਮਨ ਮਾਨਿ ਮਹਾਨ[6]। ਫਤੇਸ਼ਾਹ ਕੇ ਨਿਕਟ ਸਿਧਾਰਾ। ਪਿਖ 'ਜੈਦੇਵਾ' ਤਾਂਹਿ ਉਚਾਰਾ ॥੩੦॥ ਬੈਠਿ ਬੰਦਿ ਕਰ ਸਕਲ ਸੁਨਾਈ। ਜੋ ਪੂਰਬ ਕਹਿ ਸੀਖ ਸਿਖਾਈ[7]। ਹਿਤ ਰਾਖਨਿ ਸਮਧੀ ਮਨ ਮਾਨੂ[8]। ਭਯੋ ਸੁਮਤਿ ਤੇ ਕੁਮਤਿ ਮਹਾਨੂ ॥ ੩੧ ॥ ਜਥਾ ਪ੍ਰਭੰਜਨ[9] ਮਿਲਿ ਬਦਬੋਇ।ਸਭਿ ਕੌ ਅਨਹਿਤ[10] ਕਰਤਾ ਹੋਇ।[11]ਗੁਰ ਮਹਿਮਾ ਅਰੁ ਸਭਿ ਉਪਕਾਰਾ। ਮਨੁ ਕਹਿਲੂਰੀ ਮਿਲੇ ਬਿਗਾਰਾ[11] ॥ ੩੨ ॥ ਗੌਰੀ ਗਨ

---

[1]ਇਹ ਪਹਾੜੀਆਂ ਦੀ ਬੜੀ ਗੰਦੀ ਗਾਲੀ ਹੈ। ਕਥਾ ਵੇਲੇ ਗਜਾਨੀ ਇਹ ਤੁਕ ਨਾਂ ਪੜ੍ਹੇ ਤੇ ਇਸ ਦੇ ਥਾਵੇਂ ਕੁਈ ਐਸੇ ਪਦ ਪੜ੍ਹ ਦੇਵੇ:–'ਕਾਇਰ ਗੀਦੀ ਸੁਪਤੇ ਰਹੋਂ ? [2]ਜਦੋਂ (ਤੁਸੀਂ) ਦੇਖਿਆ ਸੀ ਕਿ ਆਦਮੀ ਰਸਤੇ ਤੋਂ ਨਿਕਲ ਦੂਰੇ ਹਨ ਤਦ '''' । [3]ਮਨ ਭਾਂਵਦੇ ਸੁਖ ਪਾ ਕੇ (ਉਹ) ਨਿਕਲ ਗਏ। [4]ਹਾਰ। [5]ਹੱਦ। [6]ਮਨ ਦੇ ਭਾਰੀ ਹੈਕਾਰ ਵਾਲੇ ਭੀਮਚੰਦ ਨੇ। [7]ਜੋ (ਫਤੇਸ਼ਾਹ ਨੂੰ) ਭੀਮ ਚੰਦ ਨੇ ਪਹਿਲੇ ਕਹਿਕੇ ਸਿੱਖਜਾ ਸਿਖਾਈ ਸੀ। [8]ਕੁੜਮ ਦਾ ਹਿਤ ਰੱਖਣ ਲਈ (ਫਤੇਸ਼ਾਹ ਨੇ) ਮਨ ਵਿਚ ਮੰਨ ਲਈ ਸੀ। [9]ਵਾਯੂ। [10]ਬੁਰਾ। [11]ਸ਼੍ਰੀ ਗੁਰੂ ਜੀ ਦੀ ਮਹਿਮਾ ਤੇ (ਸਤਿਗੁਰੂ ਜੀ ਦੇ) ਸਾਰੇ ਉਪਕਾਰ(ਫਤੇਸ਼ਾਹ ਪਰ)ਇਹ ਵਾਯੂ ਸੀ ਮਾਨੋਂ, ਕਹਿਲੂਰੀ (ਭੀਮਚੰਦ ਰੂਪੀ ਬਦਬੂ ਨਾਲ) ਮਿਲਕੇ ਵਿਗੜ ਗਈ ਸੀ। *ਪਾ:–ਮਾਏਟ ਰਹੋ।

ਬਰੂਦ ਬਰਤਾਈ।ਕਹੋ ਸਭਿਨਿ ਸਨ 'ਪਰਹਿ ਲਰਾਈ। ਬਾਂਛਤਿ ਸ਼ਸਤ੍ਰ ਤੁਰੰਗ ਜਿਸ ਹੋਇ। ਮੁਝ ਤੇ ਜਾਚ ਲੇਹਿ ਸਭਿ ਕੋਇ' ॥ ੩੩॥ ਸਮਧੀ ਕੇ ਹਰਖਾਵਨਿ ਕਾਰਨ।ਊਚੇ ਕੀਨਸਿ ਹੁਕਮ ਉਚਾਰਨਿ। ਦੁਹਰਿ ਚੋਬ ਧੌਂਸਾ ਧੁੰਕਾਰਹੁ। ਕਹੋ ਸਭਿਨਿ ਸੋਂ 'ਸ਼ਸਤ੍ਰ ਸੰਭਾਰਹੁ॥੩੪॥ ਤਮਾਰੀ ਜਥੇਦਾਰ ਗਨ ਕਰੈਂ। ਨਿਜ ਨਿਜ ਮਿਸਲ ਸੁਭਟ ਸਭਿ ਧਰੈਂ। ਆਨਹੁ ਮੇਰੋ ਬਲੀ ਤੁਰੰਗ। ਕੰਚਨ ਜ਼ੀਨ ਔਂਚਿ ਕਰਿ ਤੰਗ॥ ੩੫॥ ਹੀਰਨ ਜੜਤੀ ਮੁਸ਼ਟ ਬਿਸਾਲਾ।ਤੀਖਨ ਧਾਰਾ ਖੜਗ ਕਰਾਲਾ।ਖਰ ਖਪਰਨਿ ਤੇ ਭਰਜੋ ਨਿਖੰਗਾ। ਧਨੁਖ ਕਠੋਰ ਆਨੀਯਹਿ ਸੰਗਾ ॥੩੬॥ ਸਦਲ ਆਪ ਮੈਂ ਕਰੌਂ ਚਢਾਈ। ਅਵਿਲੋਕਹੁ ਸਤਿਗੁਰੂ ਬਡਾਈ'। ਇਮ ਕਹਿ ਫਤੇਸ਼ਾਹ ਕਰਿ ਤਮਾਰੀ। ਸਾਜਤਿ ਭਯੋ ਸੰਗ ਦਲ ਭਾਰੀ॥੩੭॥ਬਲੀ ਤੁਰੰਗ ਨਿਕਟ ਜਬਿ ਆਯੋ। ਉਠਜੋ ਸਭਾ ਮਹਿੰ ਨ੍ਰਿਪ ਦਰਸਾਯੋ। ਖੜਗ ਨਿਖੰਗ ਪਾਇ ਕਟ ਬੰਧਿ। ਲੀਨਸਿਧਨੁਖ ਸੁ ਦ੍ਰਿੜ੍ਹ ਸਰ ਸੰਧਿ॥੩੮॥ਅਧਿਕ ਮੋਲਕੀ ਸਿਪਰਸੰਭਾਰੀ। ਡਾਰਿ ਸਿਕੰਧਹਿ ਬੰਧਿ ਪਿਛਾਰੀ।ਹਯ ਚਲਚਾਲ ਅਰੂਢਨਿ ਹੋਵਾ। ਮੂਰਖ ਨਹਿੰ ਬਿਚਾਰ ਕਰਿ ਜੋਵਾ॥ ੩੯ ॥ ਜਗਤ ਪਤੀ ਕੀ ਸਮਤਾ ਚਾਹਤਿ। ਚਲਜੋ ਪੰਥ ਲਰਿਬੇ ਸੁ ਉਮਾਹਤਿ।ਦੁੰਦਭਿ ਬਜਤਿ ਬਾਹਨੀ[1] ਚਲੀ।ਤੀਖਨ ਸ਼ਸਤ੍ਰਨ ਜੁਤਿ ਕਲਮਲੀ ॥ ੪੦ ॥ ਫਤੇਸ਼ਾਹ ਜਬਿ ਆਗੈ ਭਯੋ। ਗਹੇ ਤੁਫੰਗਨ ਦਲ ਉਮਡਯੋ। ਹਰੀਚੰਦ ਆਦਿਕ ਬਡ ਜੋਧੇ।ਗੁਰ ਸੋਂ ਲਰਨਿ ਚਲੇ ਦਿਤ ਕ੍ਰੋਧੇ॥੪੧॥ਗਨ ਸੈਨਾ ਅਰੁ ਗ੍ਰਾਮਨਿ ਛੋਰਾ ਬੰਧੇ ਟੋਲ ਬ੍ਰਿੰਦ ਕੋ ਹੇਰਿ।ਚਿਤ ਅਹੰਕਾਰ ਵਧਜੋ ਅਧਿਕਾਇ।–ਲਰੋਂ ਗੁਰੂ ਸਨ ਕੋਪ ਵਧਾਇ– ॥ ੪੨ ॥ ਬਾਂਮ ਬਿਲੋਚਨ ਫਰਕਤਿ ਖੋਟਾ[2]। ਨਹਿੰ ਮਨ ਗਿਨਹਿ ਹਾਰ ਮਤਿਮੋਟਾ। ਨਗਰ ਪਾਂਵਟੇ ਸਨਮੁਖ ਚਾਲਾ। ਪੰਥ ਪਹਾਰਨ ਬਿਖਮ ਬਿਸਾਲਾ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਫਤੇਸ਼ਾਹ ਆਗਵਨ' ਪ੍ਰਸੰਗ ਬਰਨਨੰ ਨਾਮ ਏਕ ਉਨਬਿੰਸਤੀ ਅੰਸੂ ॥ ੧੯ ॥

੨੦. [ਪਠਾਣਾਂ ਨੇ ਛੁੱਟੀ ਮੰਗਣੀ]।

ਦੋਹਰਾ ॥ ਫਤੇਸ਼ਾਹ ਆਗਵਨ ਕੋ ਸੁਨਜੋਂ ਜਬਹਿ ਗੁਰ ਸੈਨ। ਹਰਖ ਭਯੋ ਬੀਰਨ ਰਿਦੈ, ਧੀਰ ਸਹਿਤ ਚਿਤ ਭੈ ਨ ॥੧॥ ਚੌਪਈ॥ਕਾਤੁਰ ਕੰਪਤਿ ਹੀ ਧਰਿ ਤ੍ਰਾਸਾ।–ਆਇ ਅਚਾਨਕ ਸਮੈ ਬਿਨਾਸਾ[3]। ਸਭਿ ਰਾਜਨ ਕੀ ਫੌਜ

[1]ਸੈਨਾ। [2]ਖੋਟੇ ਦਾ(ਅ) (ਜੋ)ਖੋਟਾ (ਸ਼ਗਨ ਹੈ)।[3](ਸਾਡੇ)ਨਾਸ਼ ਦਾ ਸਮਾ ਅਚਾਨਕ ਆ ਗਿਆਹੈ।

ਬਡੇਰੀ। ਕੋ ਲਰ ਸਕਹਿ ਅਲਪ ਨਿਜ ਹੋਰੀ[1]–॥ ੨ ॥ ਹੁਤੇ ਪੰਚ ਸੈ ਰਖੇ ਪਠਾਨ। ਚਾਰ ਖਾਨ ਸਿਰਦਾਰ ਮਹਾਨ। ਅਪਰ ਮੁਖੀ ਮਿਲਿ ਕੈ ਸਭਿ ਇਕ ਥਲ। ਲਗੇ ਬਿਚਾਰਨਿ ਪਰਬਲ ਨਿਜਬਲ॥੩॥ 'ਗੁਰ ਢਿਗ ਬਡ ਹਮਰੋ ਇਕ ਡੇਰਾ[2]। ਭਾਰ ਲਰਨ ਕੋ ਪਰਹਿ ਘਨੇਰਾ[3]। ਕੌਮ ਖਾਨ ਕੀ ਹੋਤਿ ਬਹਾਦਰ। ਯਾਂਤੇ ਰਾਖਤਿ ਹੈਂ ਬਹੁ ਸਾਦਰ ॥ ੪ ॥ ਗੁਰੂ ਢਿਗ ਅਪਰ ਚਮੂੰ ਬਹੁ ਜਾਤੀ। ਜਾਨਹਿੰ ਕਹਾਂ ਸ਼ਸਤ੍ਰ ਕੀ ਬਾਤੀ।ਅਪਰ ਕਾਰ ਕੋ ਕਰਨੇ ਹਾਰੇ। ਕਹਾਂ ਲਖਹਿੰ ਸੰਗ੍ਰਾਮ ਬਿਚਾਰੇ ॥ ੫ ॥ ਦੇਖਹਿੰ ਗਨ ਰਾਜਨ ਕੀ ਸੈਨਾ। ਭਾਜਹਿੰ ਡਰਿ ਕਰਿ ਧੀਰਜ ਹੈ ਨਾ। ਗੋਰੀ ਤੀਰਨਿ ਕੀ ਬਹੁ ਮਾਰ।ਹਮ ਪਰ ਪਰੈ ਜਥਾ ਘਨ ਧਾਰ[4] ॥ ੬ ॥ ਘਰ ਕੋ ਘੋਰੇ ਤਹਿੰ ਮਰਿ ਜੈਹੈਂ। ਬਹੁਰ ਗੁਰੂ ਦੈਹੈਂ ਕਿ ਨ ਦੈਹੈਂ।ਨਿਜ ਜੀਵਨ ਮਹਿੰ ਸੰਸਾ ਜਾਨੋ। ਅਪਜਸੁ ਪਸਰੈ ਹੋਇ ਪਲਾਨੋ[5] ॥ ੭ ॥ ਯਾਂਤੇ ਇਸ ਪ੍ਰਕਾਰ ਅਬਿ ਕੀਜੈ। ਹਮ ਘਰ ਜਾਹਿੰ ਖੁਸ਼ੀ ਅਬਿ ਲੀਜੈ[6]।ਰਣ ਲਰਿਬੇ ਮਹਿੰ ਹਾਨਿ ਹਮਾਰੀ।ਹਟਿ ਅਬਿ ਰਹਹੁ ਸੁਨੀਕ ਬਿਚਾਰੀ ॥ ੮ ॥ ਨਤੁਰ ਖਾਨਜ਼ਾਦੋ[7]! ਸੁਨਿ ਲੀਜੈ। ਬਾਈਸਿ ਧਾਰ ਗਿਰੀਸ਼ ਲਖੀਜੈ। ਗ੍ਰਾਮਨਿ ਕੀ ਛੇਰਾਨਿ ਬਟੋਰਿ।ਅਰੁ ਸਭਿ ਚਮੂੰ ਸੰਗ ਅਬਿ ਜੋਰਿ॥ ੯॥ ਸਭਿ ਕੇ ਆਗੇ ਬਨਹੁ ਨਿਸ਼ਾਨਾ।ਪਰਹੁ ਖੇਤ ਮਹਿੰ ਹੁਇ ਬਿਨ ਪ੍ਰਾਨਾ। ਥੋਰੇ ਕਾਲ ਲਯੋ ਦਰਮਾਹਾ। ਨਾਹਕ ਮਰਿ ਜੈਹੈਂ ਰਨ ਮਾਹਾ ॥੧੦॥ ਅਬਿ ਰਚੀਅਹਿ ਕਛੁ ਏਵ ਉਪਾਈ। ਜਿਸ ਤੇ ਚਲੀਅਹਿ ਕਾਨ ਕਢਾਈ[8]। ਜਸੋਂ ਕਸੋਂ ਕਰਿ ਰੁਖਸਦ ਕੋ ਲੀਜੈ। ਨਹਿੰ ਗੁਰ ਕਹਿੰ ਤੌ ਆਪ ਚਲੀਜੈ[9] ॥੧੧॥ ਕਾਲੇ ਖਾਂ ਤਿਨ ਬਿਖੈ ਪਠਾਨ। ਬੋਲਨ ਲਖਿ ਕਰਿ ਬਿਨਾ ਇਮਾਨ[10]*। 'ਨਹਿੰ ਆਛੀ ਇਹ ਮਸਲਤ ਕੀਨਿ। ਨਿਮਕ ਹਰਾਮੀ ਖੋਵਨ ਦੀਨਿ ॥ ੧੨ ॥ ਲਰਨ ਹੇਤੁ ਹੀ ਹਮ ਕੋ ਰਾਖਨੋ। ਪਰੇ ਕਾਮ ਭਾਜਨ

[1]ਆਪਣੀ ਬੁਹੜੀ ਦਿੱਸ ਰਹੀ ਹੈ।[2]ਇਕ ਸਾਡਾ ਹੀ ਡੇਰਾ ਵੱਡਾ ਹੈ।[3]ਬਹੁਤਾ ਸਾਡੇ ਤੇ ਭਾਰ ਪਏਗਾ। [4]ਬਦਲ ਦੀ ਧਾਰ ਭਾਵ ਮੀਂਹ ਵਾਂਙ। [5]ਭੱਜ ਗਿਆਂ ਤੇ ਨਿੰਦਾ ਹੋਸੀ। [6]ਭਾਵ ਛੁੱਟੀ ਲਈਏ। [7]ਹੇ ਪਠਾਣਾਂ ਦਿਓ ਪੁੱਤਰੋ। [8](ਗੁਰੂ ਜੀ ਦੇ)ਕੰਨੋਂ ਗਲ ਕੱਢਕੇ ਚਲੀਏ। ਇਹ ਅਰਥ ਅੰਤਲੀ ਤੁਕ 'ਨਹਿੰਗੁਰ ਕਹਿੰ ਤੌ ਆਪ ਚਲੀਜੈ'ਤੋਂ ਸਪਸ਼ਟ ਹੁੰਦਾ ਹੈ: (ਅ)ਕੰਨੀ ਕਤਰਾਕੇ। ਇਹ ਅਰਥ ਅੰਸੂ ੨੩ ਅੰਕ ੧੧ ਤੋਂ ਸਹੀ ਹੁੰਦਾ ਹੈ। [9](ਬਾਕੀ ਦੇ ਪਠਾਣਾਂ ਨੂੰ) ਬੇਈਮਾਨ ਹੋਏ ਦੇਖਕੇ ਬੋਲਿਆ:–

*ਤਵਾ: ਖਾ: ਵਿੱਚ ਲਿਖਿਆ ਹੈ ਕਿ ਦੁਸ਼ਮਣਾਂ ਵਲੋਂ ਪਠਾਣਾਂ ਨੂੰ ਵੱਢੀ ਦੇਕੇ ਬੇਈਮਾਨ ਬਨਾਇਆ ਗਿਆ ਸੀ। ਪਹਾੜੀਆਂ ਨਾਲ ਮਿਲਨ ਦੀ ਗਲ ਅਗਲੇ ਅੰਸੂ ਦੇ ਅੰਗ ੧੮, ੧੯ ਤੋਂ ਭੀ ਸਹੀ ਪਈ ਹੁੰਦੀ ਹੈ ਜਿੱਥੇ ਏਹ ਗੁਰੂ ਜੀ ਤੇ ਪਹਾੜੀਏ ਦੋਹਾਂ ਨੂੰ ਦਗਾ ਦੇਣਾ ਸੋਚਦੇ ਹਨ।

ਅਭਿਲਾਖਜੋ। ਆਨ ਪਠਾਨਨਿ[1] ਕੀ ਤੁਮ ਖੋਵਹੁ। ਰਣ ਤੇ ਡਰ ਕਰਿ ਕਾਤੁਰ ਹੋਵਹੁ ॥ ੧੩ ॥ ਨਹਿੰ ਆਗੇ ਕੋ ਕਰਹਿ ਭਰੋਸਾ। ਨਹਿੰ ਰਾਖਹਿ ਨੌਕਰ ਲਖਿ ਦੋਸ਼ਾ। ਅਪਜਸੁ ਪ੍ਰਾਪਤਿ ਦੁਨੀਆਂ ਬਿਖੈ। ਮਰਿ ਦੋਜ਼ਕ ਮੈਂ ਸਾਸਨ ਪਿਖੈਂ'॥੧੪॥ਸੁਨਿਬੋਲਜੋ ਤਬਿ ਭੀਖਨ ਖਾਨ।'ਤੂ ਰਖਿ ਅਪਨੇ ਸੰਗ ਇਮਾਨ। ਹਮ ਤੋਂ ਨਾਹਕ ਮਰਹਿੰ ਨ ਕੋਈ। ਰਹੀਅਹਿ ਤੂ ਅਬਿ ਚਾਕਰ ਹੋਈ ॥੧੫॥ ਜੋਤਿਕ ਖੁਸ਼ੀ, ਰਹੇ ਢਿਗ ਗੁਰ ਕੇ[2]। ਕਾਰਜ ਪਰੇ ਆਨਿ ਅਬਿ ਘਰ ਕੋ। ਬਿਨਾ ਕਰੇ ਹਮ ਪਤ ਨਹਿੰ ਰਹੈ। ਯਾਂ ਤੇ ਚਲਨਿ ਇਹਾਂ ਤੇ ਚਹੈਂ ॥੧੬॥ ਕਿਸ ਕੇ ਹਮ ਕੈਦੀ ਤੈਂ ਨਹੀਂ। ਕਰੀ ਚਾਕਰੀ ਤੋਤਿਕ ਲਹੀ'। ਕਾਲੇ ਖਾਂ ਸੁਨਿ ਰਿਸ ਤੇ ਜਰਜੋ। 'ਬੁਰੋ ਮਨੋਰਥ ਤੈਂ ਉਰ ਧਰਜੋ ॥ ੧੭ ॥ ਗੁਰ ਕੋ ਜੰਗ ਪਰਜੋ ਅਬਿ ਆਇ। ਹਮ ਤੋਂ ਨਹੀਂ ਕਿਸੂ ਥਲ ਜਾਇ। ਰਿਦੇ ਤੁਮਾਰੇ, ਤਜੋਂ ਤੁਮ ਕਰੀਅਹਿ। ਭਾਜੇ ਅਜਸੁ[3], ਲਰਹਿੰ ਜਸੁ ਧਰੀਅਹਿ' ॥੧੮॥ ਇਮ ਕਹਿ ਬੈਠਜੋ ਤੂਸ਼ਨਿ ਹੋਇ। ਨਿਮਕ ਹਲਾਲ ਕਰਨ ਕੋ ਸੋਇ। ਭੀਖਨ ਖਾਂ ਹਯਾਤ ਖਾਂ ਆਦਿ। ਤੀਨਹੁੰ ਮਿਲਿਕੈ ਕਰਿ ਇਕ ਵਾਦਿ[4] ॥ ੧੯॥ ਅਪਰ ਪਚਾਸਕ ਲੋਕਰਿ ਖਾਨ।ਭਾਖਨ ਕੀ ਗਿਨਤੀ[5] ਮਨਿ ਠਾਨਿ। ਜਹਿੰ ਬੈਠੇ ਸਭਿ ਜਗ ਸਿਰਮੌਰ। ਊਪਰ ਝਲਤਿ ਚਾਰੁ ਸਿਤ ਚੌਰ ॥ ੨੦ ॥ ਦ੍ਵਾਰਪਾਲ ਕੇ ਹਾਥ ਬੁਝਾਇ[6]। ਪਹੁੰਚੇ ਜਾਇ ਪ੍ਰਭੂ ਜਿਸ ਥਾਇੰ। ਐਂਠਦਾਰ ਪਗੀਆਂ ਜਿਨ ਕੇਰ। ਲਟਕਤਿ ਇਕ ਸਿਕੰਧ ਸ਼ਮਸ਼ੇਰ[7] ॥ ੨੧ ॥ ਬੈਠਿ ਗਏ ਸਭ ਕਰਿ ਕਰਿ ਨਮੋਂ। ਭੀਖਨਖਾਂ ਬੋਲਜੋ ਤਿਸ ਸਮੋਂ।'ਪ੍ਰਭੁ ਜੀ! ਘਰ ਤੇ ਅਬਿ ਸੁਧਿ ਆਈ। ਕਰਿਕੈ ਬਹੁਤ ਤਗੀਦ ਪਠਾਈ॥ ੨੨ ॥–ਅਨਿਕ ਖਾਂਨ ਕੇ ਖਾਨਹਿ ਮਾਂਹਿੰ[8]। ਲਰਕੀ ਲਰਕਨਿ ਕੇਰ ਨਿਕਾਹ। ਆਵਹੁ ਜਲਦ ਨ ਬਿਲਮਹੁ ਕੈਸੇ–। ਆਨਿ ਪਰਜੋ ਕਾਰਜ ਅਬਿ ਐਸੇ॥੨੩॥ਰੁਖ-ਸਦ ਕੀ ਆਇਸੁ ਕਹੁ ਦੀਜੈ। ਗਏ ਬਿਨਾਂ ਸਰਿ ਹੈ ਨ, ਲਖੀਜੈ। ਕਿਤਿਕ ਪਠਾਨਨ ਕੇ ਘਰ ਬਸਾਹ। ਬਾਕੀ ਰਹਤਿ ਪਿਛਾਰੀ ਨਾਂਹਿ ॥੨੪॥ ਚਾਹਤਿ ਹੈਂ ਹਿਸਾਬ ਕਰਿਵਾਯੋ। ਨਿਜ ਕੁਟੰਬ ਕਾਰਜ ਬਨਿ ਆਯੋ। ਆਵਹਿੰ ਬਹੁਰ ਲਿਖਾਵਹਿੰ ਚਿਹਰੇ[9]। ਭਏ ਤਯਾਰ ਅਬਿ ਆਯੁਧ ਪਹਿਰੇ' ॥੨੫॥ ਸ਼੍ਰੀ ਪ੍ਰਭੁ ਗਤਿ ਅੰਤਰ ਕੀ ਜਾਨੀ। ਧੀਰਜ ਦੈਬੇ ਹੇਤੁ ਬਖਾਨੀ। 'ਭੋ ਪਠਾਨ

[1]ਭਾਵ ਪਠਾਣਾਂ ਦੀ ਅਬਰੋ। [2]ਜਿਤਨਾ (ਚਿਰ ਸਾਡੀ ਖੁਸ਼ੀ ਸੀ ਗੁਰਾਂ ਪਾਸ ਰਹੇ ਹਾਂ। [3]ਭੱਜਿਆਂ ਨਿੰਦਾ ਹੈ। [4]ਇਕੋ ਗਲ (ਪਕਾ ਕੇ)। [5](ਛੁੱਟੀ ਵਾਸਤੇ) ਕਹਿਣ ਦੀ ਸੋਚ। [6]ਪੁੱਛ ਕੇ। [7]ਇਕ ਮੋਢੇ ਤੇ ਤਲਵਾਰ। [8]ਘਰਾਂ ਵਿੱਚ। [9]ਹੁਲੀਏ।

ਤੁਮ ਸੁਨੋ ਬਹਾਦੁਰ। ਦੇ ਕਰਿ ਦਰਬ ਰਖੋ ਢਿਗ ਸਾਦਰ ॥੨੬॥–ਸ਼ੱਤ੍ਰੁਨਿ ਸੰਗ ਜੰਗ ਕੋ ਪਰੈ। ਆਵਹਿੰ ਕਾਮ–ਇਹੀ ਮਨ ਧਰੈ। ਕੌਨ ਸਮਾ ਅੱਬਿ ਰੁਖ਼ਸਦ ਲੈਨ। ਸ੍ਵਾਮੀ ਕਾਜ ਪਰੇ ਰਨ ਐਨ॥੨੭। ਅਬਿ ਹੁਇ ਕਾਤੁਰ ਕਰੋ ਫਰੇਬ। ਰਿਪੁ ਤੇ ਡਰਹੁ ਨ ਪਾਵਹੁ ਜ਼ੇਬ[1]। ਲਰਨ ਹੇਤੁ ਦਲ ਗਨ ਚਢਿ ਆਏਗਹੁ ਸ਼ਸਤ੍ਰ ਹੁਜੈ ਸਮੁਹਾਏ॥੨੮॥ ਹੱਤਿ ਹੱਥਯਾਰਨਿ ਪਾਵਹੁ ਬਿਜੈ। ਬਹੁਰ ਨਿਕੇਤ ਗਮਨ ਕੋ ਕਿਜੈ। ਜੰਗ ਖੇਤ ਕੋ ਅਬਹਿ ਨਿਕਾਹੁ[2]। ਪ੍ਰਥਮ ਕਰਹੁ ਧਰਿ ਕੈ ਉਤਸਾਹੁ ॥੨੯॥ ਬਹੁਰ ਨਿਕਾਹੁ ਸਦਨ ਕੌ ਕਰੀਅਹਿ। ਅਪਨਿ ਬੰਸ ਕੀ ਲੱਜਾ ਧਰੀਅਹਿ। ਪੁਨ ਰੁਖ਼ਸਦ ਕੌ ਕਰਹਿੰ ਬਨਾਇ। ਬ੍ਰਿੰਦ ਦਰਬ ਕੋ ਤੁਮਹਿੰ ਦਿਵਾਇੰ ॥ ੩੦ ॥ ਜੋ ਨ੍ਰਿਪ ਰਿਪੁ ਦਲ ਅਧਿਕ ਬਿਚਾਰੇ। ਭਾਜੋ ਚਹੁ ਮਹਾਂ ਭਯ ਧਾਰੇ। ਤੌ ਨਿਸ਼ਚੈ ਕੀਜਹਿ ਬਿੱਸ੍ਵਾਸ। ਲੇਂ ਹਮ ਢਤੇ ਰਿਪੁਨ ਕੌ ਨਾਸ਼॥੩੧॥ਸੁਭਟ ਲੱਛ ਅਪਰਨਿ ਕੇ ਆਇੰ[3]। ਗੁਰ ਘਰ ਕੇ ਹਜ਼ਾਰ ਸਮੁਹਾਇ[4]। ਤਊ ਨ ਬਿਜੈ ਪਾਇ ਕਰਿ ਜਾਵੈ। ਚਢੀ ਆਇ ਉਤਰਾਇ ਸੁ ਜਾਵੈ[5] ॥ ੩੨ ॥ ਸੁਨਿ ਪਠਾਨ, ਜਿਯ ਰਹਨਿ ਨ ਭਾਵੈਂ[6]। ਖਾਨ ਹਯਾਤ ਨਿਜਾਬਤ ਗਾਵੈ[7]। 'ਆਪ ਗੁਰੂ ਜੀ ਨੀਕੀ ਕਹੋ। ਤਊ ਸਬੰਧ ਜਗਤ ਕੇ ਲਹੋ ।੩੩॥ ਸ਼ਾਦੀ ਗ਼ਮੀ ਪਰੈ ਜਬਿ ਆਈ।ਜੋ ਕਰਿ ਮਿਲਹਿੰ ਨਹੀਂ ਤਬਿ ਜਾਈ।ਸਗਿਯਨਿ ਮਹਿੰ ਮੁਖ ਕਾਰਖ ਲਾਗੈ। ਜਿਸ ਤੇ ਬਨਹਿ ਨਹੀਂ[8] ਕਿਮ ਭਾਗੈ ॥ ੩੪ ॥ ਲਰਕੀ ਲਰਕਨਿ ਕੋ ਜਿਨ ਮਾਂਹੀ।ਕਰਨਿ ਸੰਬੰਧ ਸਦਾ ਚਿਤ ਚਾਹੀ। ਇਕ ਦੁਇ ਨਹੀਂ ਨਿਕਾਹੁ ਹਮਾਰੇ। ਬ੍ਰਿੰਦ ਕਰਨਿ ਕੌ ਸਭਿ ਮਨ ਧਾਰੇ ॥੩੫॥ ਆਜ ਚਲਹਿੰ ਤੌ ਪਹੁੰਚਹਿੰ ਜਾਇ। ਨਾਂਹਿਤ ਸ਼ਾਦੀ ਤੇ ਰਹਿ ਜਾਇੰ।ਸਗਰੀ ਬਧ ਮੈਂ ਰਹੈ ਕਲੰਕ।ਤਹਿੰ ਕਿਮ ਤੁਮਾਗਹਿੰ ਬਨਹਿੰ ਨਿਸ਼ੰਕ॥੩੬॥ਧਨੀ ਗ੍ਰਾਮ ਮਾਲਿਕ ਜੇ ਖਾਨ। ਤਿਨ ਕੇ ਸੰਗ ਸਬੰਧ ਮਹਾਨ। ਐਸੇ ਸਮੈ ਜਿ ਮਿਲਿ ਹੈਂ ਨਾਂਹੀ। ਪੁਨ ਕਿਮ ਪ੍ਰਵਿਸ਼ਨ ਦੇਂ ਨਿਜ ਮਾਂਹੀ ॥ ੩੭ ॥ ਯਾਂ ਤੇ ਕਠਨ ਪਰੀ ਅਬਿ ਆਇ। ਜਿਸ ਤੇ ਇਕ ਨਿਸ ਬਸਨੋ ਨ ਜਾਇ। ਕ੍ਰਿਪਾ ਕਰਹੁ ਰੁਖ਼ਸਦ ਹੋ

[1]ਸ਼ੋਭਾ। [ਫਾ:, ਜ਼ੇਬ=ਸਜਾਵਟ]। [2]ਮੈਦਾਨਜੰਗ ਦਾ ਵਿਆਹ ਤਾਂ ਹੁਣ ਹੈ। [3]ਲਖ ਸੂਰਮੇ ਹੋਰਨਾਂ ਦੇ (ਜੋ) ਆਵਣ। [4]ਹਜ਼ਾਰ ਹੀ ਸਾਹਮਣੇ ਹੋਣ.....। [5]ਜੋ (ਫੌਜ) ਚੜ੍ਹਕੇ ਆਵੇਗੀ ਸੋ ਉੱਤਰ ਕੇ (ਹਾਰ ਕੇ) ਜਾਵੇਗੀ। [6]ਪਠਾਣਾਂ ਗਲ ਸੁਣੀ (ਪਰ) ਜੀ ਵਿਚ ਰਹਿਣਾ ਨਹੀਂ ਭਾਉਂਦਾ (ਤਦ)। [7]ਬੋਲੇ। [8]ਭਾਵ ਮੁਨਾਸਬ ਨਹੀਂ।

ਦੀਜੈ। ਕਸੋ ਹੂੰ ਰਹਿਬੋ ਨਹੀਂ ਲਿਖੀਜੈ' ॥ ੩੯ ॥ ਸੁਨਿ ਕਰਿ ਸ਼੍ਰੀ ਸਤਿਗੁਰੂ ਹਠੀਲਾ। ਜਾਨਸੋ–ਕਰਹਿਂ ਪਲਾਵਨਿ ਹੀਲਾ[1]। ਬਹੁ ਰਾਜਨ ਕੋ ਦਲ ਮਨ ਜਾਨਾ। ਲਰਿਬੇ ਕੋ ਧੀਰਜ ਮਨ ਹਾਨਾ–॥ ੪੯ ॥ ਬਿਰਧਾਵਨਿ ਉਤਸਾਹ ਦਲੇਰੀ। ਬੋਲੇ ਕ੍ਰਿਪਾਦ੍ਰਿਸ਼ਟਿ ਕੋ ਹੇਰੀ। 'ਸੁਨੋ ਖਾਨ! ਚਿੰਤਾ ਜਿਨ ਕੀਜੈ[2]। ਸੁਧਰਹਿ ਕਾਜ ਸਰਬ ਲਖਿ ਲੀਜੈ ॥ ੪੦ ॥ ਪੂਰਬ ਸ਼ੱਤ੍ਰੂਨਿ ਤੇ ਲਿਹੁ ਬਿਜੈ। ਪੁਨ ਧਨ ਗਨ ਲੈ ਕਾਰਜ ਕਿਜੈ। ਤਮਾਗਹੁ ਸ਼ਸਤ੍ਰ ਧਰਮ ਕੋ ਨਾਂਹਿਨ। ਸਨਮੁਖ ਬਨਹੁ ਕਰਹੁ ਦਲ ਗਾਹਨਿ[3] ॥ ੪੧ ॥ ਹੁਇ ਸ੍ਵਾਮੀ ਕੇ ਨਿਮਕ-ਹਲਾਲ। ਜੁਗ ਲੋਕਨ ਮਹਿਂ ਅਨੰਦ ਬਿਸਾਲ। ਜੀਵਤਿ ਰਹੈਂ ਮਹਾਂ ਜਸੁ ਪਾਵੈਂ। ਭੋਗਹਿਂ ਦਰਬ ਜਥਾ ਮਨ ਭਾਵੈ ॥ ੪੨ ॥ ਮਰਿ ਕਰਿ ਸੁਰਗ ਬਿਖੈ ਸੁਖ ਲਹੈਂ। ਜੋ ਰਾਜਨ ਕੋ ਦੁਰਲਭ ਅਹੈ। ਤਜਿ ਕਾਤੁਰਤਾ ਜੋਧਾ ਬਨਹੁ। ਈਸ ਲਾਜ ਰਖਿ ਰਿਪੁਗਨ ਹਨਹੁ ॥੪੩॥ ਜੋ ਰਨ ਤੇ ਭਾਜਹਿ ਬੇਮੁਖ ਹ੍ਵੈ। ਜਸੁ ਨਹਿਂ ਲੋਕ,ਪ੍ਰਲੋਕ ਨ ਸੁਖ ਹ੍ਵੈ। ਕਾਤੁਰ ਮਾਸ ਗੀਧ ਨਹਿਂ ਖਾਵਹਿਂ। ਕਾਤੁਰ ਮਰਿ ਕਰਿ ਨਰਕ ਸਿਧਾਵਹਿਂ ॥ ੪੪ ॥ ਕਾਤੁਰ ਕੋ ਜਗ ਕਰਹਿ ਧਿਕਾਰਾ। ਗੀਧੀ ਗਾਦਰ ਸਰਸ ਉਚਾਰਾ[4]*। ਅਪਰ ਸੁਨੋ ਜੋ ਲਾਲਚ ਚਾਹਾ। ਹਮ ਕਰਿ ਦੇਹਿਂ ਅਧਿਕ ਦਰਮਾਹਾ ॥੪੫॥ ਜਿਨ ਕੋ ਇਕ ਇਕ ਦ੍ਵੈ ਲੈ ਲੈਹੋ। ਪਾਂਚ ਲੇਇ ਜੋ ਦਸ ਦਸ ਪੈਹੋ॥ਅਪਰ ਜਿ ਲਾਲਚ ਧਰਹੁ ਬਿਸਾਲਾ। ਤ੍ਰਿ ਗੁਨਾ ਧਨ ਲੀਜੈ ਇਸ ਕਾਲਾ ॥੪੬॥ ਇਸ ਪਰ ਭੀ ਠਹਿਰਹੁ ਜੇ ਨਾਂਹੀ। ਚਾਰ ਚਾਰ ਲੀਜੈ ਨਿਜ ਪਾਹੀ। ਇਸ ਤੇ ਭੀ ਜਿ ਲੋਭ ਬਡ ਕੀਜੈ। ਪੰਚ ਪੰਚ ਦਿਨ ਪ੍ਰਤਿ ਕੇ ਲੀਜੈ॥੪੭॥ਜਿਨ ਕੇ ਪੰਚ ਪੰਚੀਸਹੁ ਪਾਇ।ਬਨਹੁ ਬੀਰ ਉਰ ਧੀਰ ਟਿਕਾਇ। ਜੁਗ ਲੋਕਨਿ ਕੋ ਆਨੰਦ ਘਨੋ। ਨਹਿਂ ਤਮਾਗਹੁ ਨਹਿਂ ਕਾਤੁਰ ਬਨੋ' ॥੪੮॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁੱਤੇ 'ਖਾਨਨ' ਪ੍ਰਸੰਗ ਬਰਨਨੈ ਨਾਮ ਬਿੰਸਤੀ ਅੰਸੂ ॥੨੦॥

੨੧. [ਪਠਾਣ ਫਤੇਸ਼ਾਹ ਨੂੰ ਜਾ ਮਿਲੇ]।

ਦੋਹਰਾ ॥ ਇਮ ਦੋਨੋ ਬਹੁ ਦਰਬ ਕੋ ਸਤਿਗੁਰ ਕੀਨਿ ਬਖਾਨ। ਸਮਝਾਏ

[1]ਨੱਠਣ ਦਾ ਬਹਾਨਾ ਕਰਦੇ ਹਨ। [2]ਚਿੰਤਾ ਨਾ ਕਰੋ। (ਅ) ਚਿੰਤਾ ਜਿਨ੍ਹਾਂ ਕੈਮਾਂ ਦੀ ਕਰਦੇ ਹੋ। [3]ਫੌਜਾਂ ਨੂੰ ਦਲ ਸਿਟੋ। [4]ਕਾਇਰ ਨੂੰ ਗਿਦੜ ਵਰਗਾ ਕਹਿੰਦੇ ਹਨ।

*ਨਮਕ ਹਲਾਲ ਨਾਥੁ ਕਾ ਕਰੀਐ॥ ਮਰਨ ਜੀਵਨੁ ਅਸਿਪੁਜ ਪਰ ਧਰੀਐ। ਸ੍ਵਾਮੀ ਕਹਿ ਜੋ ਰਨ ਮਧ ਤਜਾਰੀ। ਈਹਾਂ ਨਿੰਦ ਨਰਕ ਤਿਹ ਆਰੀ ॥ ਤਾਂਕੋ ਮਾਸ ਗੀਧ ਨਹਿਂ ਲੇਹੀਂ। ਨਮਕ ਹਰਾਮ ਦਾਨ ਤਜਿ ਦੇਹੀਂ। ਆਗੈ ਸੁਰਗ ਨ ਈਹਾਂ ਜੱਸੁ। ਸਾਤ ਮੁਠੀ ਤਾਂਕੇ ਸਿਰ ਭੱਸੁ। [ਗੁਰਬਿਲਾਸ ਪਾ: ੧੦ ਧਿਆ ੬ ਛੰਦ ੧੮੭–੧੮੮।

ਬਹੁ ਭਾਂਤਿ ਕਰਿ ਅਪਜਸੁ ਸੁਜਸੁ ਮਹਾਨ ॥ ੧ ॥ ਚੌਪਈ ॥ ਤਉ ਨ ਧੀਰ ਮੂਢਨਿ ਕੌ ਆਈ। ਲਖਹਿੰ ਜੰਗ ਕੌ–ਮ੍ਰਿਤੁ ਨਿਯਰਾਈ–। ਤੀਨਹੁੰ ਮੁਖਿ ਮੁਖ ਧਰੀ ਰੁਖਾਈ[1]। ਸਭਾ ਬਿਖੈ ਬੋਲੇ ਕਦਰਾਈ[2]॥੨॥ 'ਨਿਜ ਸਗਿਯਨਿ ਤੇ ਜੋ ਟੂਟਿ ਗਯੋ। ਬਹੁ ਧਨ ਪਾਇ ਕਹਾਂ ਕਰਿ ਲਯੋ। ਦਰਬ ਬਟੋਰਨਿ ਜਿਨ ਹਿਤ ਕਰਨੋ। ਤਿਨ ਸੋਂ ਭਯੋ ਪ੍ਰੇਮ ਸਭਿ ਹਰਨੋ॥੩॥ਬਨੈ ਰਹਹਿੰ ਜੋ ਸਗਿਯਨ[3] ਸੰਗ। ਬਿਨਾਂ ਦਰਬ ਹੀ ਸਭਿ ਸੁਖ ਰੰਗ। ਕਯੋਂ ਹੂੰ ਰਹਯੋ ਜਾਇ ਅੰਬਿ ਨਾਂਹੀ। ਦਿਹੁ ਰੁਖਸਦ ਨਿਜ ਘਰ ਕੌ ਜਾਹੀਂ'[4] ॥ ੪ ॥ ਸੁਨਿ ਮਾਤੁਲ ਕ੍ਰਿਪਾਲ ਰਿਸ ਭਰਯੋ। ਝਿਰਕਤਿ ਖਾਨਨਿ ਬਾਕ ਉਚਰਯੋ। ਕਯੋਂ ਮੂਢਹੁ ਤੁਮ ਕਰਹੁ ਬਹਾਨਾ। ਰਿਪੁ ਗਨ ਜਾਨੈ ਮਨ ਡਰ ਮਾਨਾ ॥ ੫ ॥ ਗੁਰ ਕੋ ਲਵਣ ਖਾਇ ਬਨਿ ਖੋਟੇ। ਮੁਚਹੁ ਹਰਾਮ ਹੋਇ ਮਤਿ ਮੋਟੈ[5] ! ਪ੍ਰਭੁ ਜੀ ! ਨਹਿੰ ਇਨ ਪਾਛਾ ਕਰੀਅਹਿ।–ਗਮਹੁੰ ਮਲੇਛਹੁ ਦੂਰ–ਉਚਰੀਅਹਿ॥ ੬ ॥ ਘਰ ਤੇ ਨਿਕਸੇ ਆਯੁਧ ਧਾਰੇ। ਰਣ ਕੋ ਦੇਖਿ ਡਰੇ–ਹਮ ਮਾਰੇ–। ਕਰਯੋ ਪਠਾਨ ਬੇਸ ਨਿਰਲਾਜਾ। ਕੋ ਨਹਿੰ ਚਹੈ ਕਰਯੋ ਅਸ ਕਾਜਾ ॥ ੭ ॥ ਸਮੈ ਜੰਗ ਕੇ ਕਹੈਂ–ਬਿਦਾਈ[6]–। ਸ੍ਵਾਮੀ ਕਾਜ ਪਰਯੋ ਅਬਿ ਆਈ। ਕੋ ਕਰਿ ਸਕੈ ਧੀਰ ਇਮ ਹਰਨੀ।ਬੇਖ ਸ਼ੇਰ ਕੋ ਗੀਦਰ ਕਰਨੀ[7]॥੮॥ਸੁਨਿ ਲੱਜਤਿ ਹੁਇ ਭੀਖਨ ਖਾਨ। ਬੋਲਯੋ ਸਨੈ ਸਨੈ ਦੁਖ ਮਾਨਿ। 'ਜਿਮ ਚਿਤ ਆਇ ਤਥਾ ਤੁਮ ਕਹੋ। ਕਯਾ ਹਮਰੇ ਕਾਰਜ ਉਰ ਲਹੋ' ॥ ੯ ॥ ਮਨ ਕੀ ਖੁਸ਼ੀ ਨੌਕਰੀ ਕਰੈਂ। ਨਹੀਂ ਕਰੈਂ, ਘਰ ਅਪਨੇ ਥਿਰੈਂ। ਗੁਰ ਕੋ ਕਛੁ ਲੈ ਜਾਹਿੰ ਤ ਡਰ ਹੈਨਹਿੰ ਲੇਜਾਹਿੰ ਦਰਸ ਪੁਨ ਕਰਿ ਹੈਂ ॥੧੦॥ ਸ਼ਾਦੀ ਕਿਧੌਂ ਗਮੀ ਕੇ ਹਾਲਾਬੈਠਨਿ ਮਿਲਿ ਬਿਰਾਦਰੀ ਨਾਲਾਜੌ ਨ ਬਨਹਿ ਤੌ ਹੋਵਹਿੰ ਹੀਨ। ਐਸੀ ਬਾਤ ਜਾਤਿ ਕੀ ਚੀਨ' ॥ ੧੧ ॥ ਸੁਨਿ ਕਲਗ਼ੀਧਰ ਬਾਕ ਬਖਾਨੇ। 'ਨਿਕਸੁਹੁ ਗੀਦੀ ਮੂਢ ਮਹਾਨੇ ! ਅਸਿਧੁਜ[8] ਕਰਹਿ ਹੋਇ ਹੈ ਸੋਈ। ਤੁਰਕਨਿ ਕੋ ਬਿਸ੍ਵਾਸ ਨ ਕੋਈ' ॥ ੧੨ ॥ ਭੀਖਨ ਖਾਨ ਨਿਜਾਬਤਖਾਨ। ਉਠਨੋਹਯਾਤਖਾਨ ਮਤਿਹਾਨਾਨਮੋਠਾਨਿ ਕਰਿਨੀਚੀਗ਼ੀਵ। ਲੱਜਤਿ ਭਏ ਨ ਆਂਖ ਉਠੀਵ ॥ ੧੩ ॥ ਤਜਿ ਦਰਬਾਰ ਦ੍ਵਾਰ ਕੋ ਆਏ। ਨਿਜ ਡੇਰੇ

[1]ਤਿੰਨਾਂ ਮੁਖੀਆਂ ਨੇ ਮੂੰਹ ਦਾ ਰੁੱਖਾ ਪਨ ਧਾਰਿਆ।[2]ਕਾਇਰਪਨੇ ਨਾਲ। [3]ਸਬੰਧੀਆਂ। [4]ਛਡਦੇ ਹੋ ਲੂਣ ਹਰਾਮੀ ਹੋਕੇ ਹੇ ਮੋਟੀ ਮਤ ਵਾਲਯੋ (ਮੂਰਖੋ)।[5](ਮਾਨੂੰ) ਵਿਦਾ ਕਰੋ। [6]ਸ਼ੇਰ ਦਾ ਭੇਖ ਤੇ ਕਰਨੀ ਗਿੱਦੜ ਦੀ। [7]ਸਾਡੇ ਕੰਮ ਤੁਸੀਂ ਕੀ ਜਾਣਦੇ ਹੋ ? [8]ਅਕਾਲ ਪੁਰਖ।

ਪਹੁੰਚੇ ਉਤਲਾਏ।ਬੈਠੇ ਪੁਨ ਮਸਲਤ ਮਨ ਠਾਨਤਿ।'ਧਨ ਗਨ ਦੇਨਿ ਗੁਰੂ ਅਬਿ ਮਾਨਤਿ' ॥ ੧੪ ॥ ਕਹੈ ਹਯਾਤਖਾਨ 'ਢਿਗ ਰਹੋ। ਦਰਬ ਬਿਸਾਲ ਨੌਕਰੀ ਲਹੋ।ਏਕ ਬਰਖ ਲੌ ਰਹਿ ਕਰਿ ਪਾਸ। ਧਨ ਗਨ ਪੁਨ ਲੈ ਚਲਹਿੰ ਅਵਾਸਿ' ॥ ੧੫ ॥ ਸੁਨਿ ਕਰਿ ਬੋਲਯੋ ਭੀਖਨਖਾਨ। 'ਗੁਰ ਅਬਿ ਦੇਤਿ ਰਿਪੁਨ ਡਰ ਮਾਨਿ। ਕਰਹਿੰ ਚਾਕਰੀ ਰਹਿੰ ਚਿਰਕਾਲ। ਤੌ ਪ੍ਰਾਪਤਿ ਧਨ ਲੇਹਿੰ ਬਿਸਾਲ ॥੧੬॥ਲਰਨੋ ਮਰਨੋ ਸਿਰ ਪਰ ਅਹੈ। ਜਿਯਤਿ ਰਹੈ ਪਾਛੇ ਸੋ ਲਹੈ। ਜੋ ਤੁਮਰੇ ਮਨ ਹੈ ਅਬਿ ਐਸੋ।ਘਰ ਪਹੁੰਚਹਿੰ ਲੇ ਧਨ ਗਨ ਤੈਸੋ। ੧੭॥ ਛੋਸ਼ ਗੁਰੂ ਕੋ ਭਰਯੋ ਘਨੇਰਾ। ਭੇਤ ਭਲੇ ਹਮਨੈ ਸਭਿ ਹੇਰਾ। ਬਨਹੁ ਬੀਰ ਧਰਿ ਧੀਰਜ ਭਲੇ। ਸੈਲਪਤੀਨ ਸੰਗ ਲਿਹੁ ਮਿਲੇ* ॥ ੧੮ ॥ ਲੂਟ ਮਾਫ ਤਿਨ ਤੇ ਲਿਖਵਾਵਹੁ। ਮਿਲਿ ਰਾਜਨ ਸੋਂ ਜੰਗ ਮਚਾਵਹੁ[1]। ਲਰਹਿੰ ਪਹਾਰੀ ਹੋਇੰ ਅਗਾਰੀ। ਤਾਕਤਿ ਰਹੀਅਹਿ[2] ਆਪ ਪਿਛਾਰੀ ॥ ੧੯ ॥ ਗੁਰ ਕੀ ਸੈਨ ਪਲਾਵਹਿ ਜਬਿ ਹੀ। ਸੂਧੇ ਪਰਹੁ ਕੋਸ਼ ਪਰ[3] ਤਬਿਹੀ। ਏਕ ਬਾਰਿ ਨਿਜ ਹੋਲਾ ਘਾਲਹੁ। ਧਨ ਜਹਿੰ ਧਰਯੋ ਆਨਿ ਕਰ ਡਾਲਹੁ[4]॥੨੦॥ ਜੋਤਿਕ ਘੋਰਾ ਸਕਹਿੰ ਉਠਾਇ।ਤੇਤਿਕ ਲੀਜੈ ਮੋਦ ਵਧਾਇ।ਲਾਦ ਘਰਨ ਕੋ ਇਤ ਤੇ ਚਲੋ। ਪੁਨ ਗਿਰਪਤਿਨਿ ਸੰਗ ਕਰੋਂ ਮਿਲੋ ॥ ੨੧ ॥ ਜਿਸਕੇ ਹੇਤੁ ਨੌਕਰੀ ਚਾਹੋ। ਸੋ ਇਕ ਦਿਨ ਮਹਿੰ ਇਸ ਬਿਧਿ ਪਾਹੋ। ਨਹਿੰ ਪਹਾਰੀਅਨਿ ਕੋ ਇਹ ਭੇਤ। ਲੇ ਧਨ ਗਨ ਕੋ ਚਲਹੁ ਨਿਕੇਤ ॥ ੨੨ ॥ ਇਮ ਕਾਰਜ ਤੁਮਰੇ ਸਮੁਦਾਇ। ਪੂਰਵਨ ਹੋਵਹਿੰ ਮਦਤ ਖੁਦਾਇ'। ਸੁਨਿ ਸਭਿ ਖਾਨਨ ਭਾ ਅਤਿ ਲੋਭ। ਦਰਬ ਲੇਨਿ ਕੋ ਮਨ ਮਹਿੰ ਖੋਭ ॥੨੩॥ ਭੀਖਨ ਖਾਂ ਕੀ ਬੁੱਧਿ ਸਰਾਹੀ। ਕਹੈਂ 'ਪਠਹੁ ਨਰ ਰਾਜਨ ਪਾਹੀ'। ਪੰਚ ਸਊਰ ਚਢਾਵਨਿ ਕਰੇ। ਗਏ ਧਵਾਇ ਉਤਾਇਲ ਧਰੇ ॥ ੨੪ ॥ ਕਹਿ ਕਰਿ ਫਤੇਸ਼ਾਹਿ ਸੋਂ ਮਿਲੇ।ਸਭਿ ਖਾਨਨ ਦਿਸ਼ਿ ਤੇ ਉਰ ਭਲੇ[5]।'ਗੁਰ ਢਿਗ ਕਹਾਂ ਫੌਜ ਹੈ ਔਰ। ਹੁਤੇ ਪਠਾਨ ਸੁ ਆਵਹਿੰ ਦੌਰ ॥ ੨੫ ॥ ਭੇਤੀ ਸਕਲ ਬਾਤ ਕੇ ਅਹੈਂ। ਲੂਟ ਮਾਫ ਲਿਖਵਾਵਨਿ ਚਹੈਂ। ਅਪਰ ਨ ਚਾਹਤਿ ਮੁਫਤੀ ਰਹੈਂ।

[1]ਰਾਜਿਆਂ ਨਾਲ ਮਿਲਕੇ (ਗੁਰਾਂ ਨਾਲ) ਜੰਗ ਮਚਾਵੋ। [2]ਤੱਕਦੇ ਰਹੀਏ। [3](ਗੁਰੂ ਕੇ) ਖਜ਼ਾਨੇ ਪਰ। [4]ਜੋ ਥੋ ਧਨ ਧਰਿਆ ਹੈ ਆ ਹੱਥ ਪਾਓ ਭਾਵ ਕਾਬੂ ਕਰ ਲਓ। [5]ਭਲੇ ਦਿਲ ਵਾਲੇ ਮੁਰਾਦ ਹੈ ਖੋਟੇ ਦਿਲ ਵਾਲੇ [ਇਹ ਵਡੂੰਕਤੀ ਹੈ ਜੋ ਕਥਨ ਤੋਂ ਉਲਟ ਭਾਵ ਨੂੰ ਸੂਚਨ ਕਰਦੀ ਹੈ]। *ਇਹ ਠੀਕ ਨਹੀਂ। ਤਵਾ: ਖਾ: ਵਾਲਾ ਲੇਖ ਕਿ ਪਠਾਣਾਂ ਨੂੰ ਰਾਜਿਆਂ ਨੇ ਵਰਗਲਾ ਲਿਆ ਸੀ, ਸਹੀ ਜਾਪਦਾ ਹੈ।

ਨਿਜ ਬਲ ਤੇ ਗੁਰ ਕੋ ਧਨ ਲਹੈਂ" ॥੨੬॥ ਫਤੇਸ਼ਾਹ ਸੁਨਿਕੈ ਮਨ ਫੂਲਾ। –ਗੁਰ ਦਲ ਭਯੋ ਮੋਹਿ ਅਨੁਕੂਲਾ। ਸੁਗਮ ਫਤੇ ਮੁਹਿ ਪ੍ਰਾਪਤਿ ਭਈ। ਚਹਿੰ ਗਿਰਿੰਦ ਸਭਿ, ਕਿਨਹੂੰ ਨ ਲਈ[1] ॥੨੭॥ ਸਭਿ ਮਹਿੰ ਸੁਜਸੁ ਫੈਲ ਹੈ ਮੇਰਾ। ਲਹੈ ਪਰਾਜੈ ਗੁਰ ਇਸਥੇਰਾ–। ਤਤਛਿਨ ਕਾਗਦਪਰ ਲਿਖਿ ਦੀਨਿ। 'ਲੂਟ ਮਾਫ ਸਭਿ ਤੁਮਰੀ ਕੀਨਿ ॥ ੨੮ ॥ ਬਿਜੈ ਭਈ ਤੌ ਦੇਹਿੰ ਇਨਾਮੂ। ਭੂਖਨ ਪਟ ਲਿਹੁ ਗਮਨਹੁ ਧਾਮੂ'। ਇਮ ਲਿਖਵਾਇ ਧਏ* ਅਸਵਾਰਾ[2]। ਮਿਲੇ ਆਨਿ ਜਹਿੰ ਖਾਨ ਉਦਾਰਾ ॥ ੨੯ ॥ ਸਭਿ ਸੁਨਾਇ ਕਰਿ ਬਾਤ ਅਦੋਸਾ।ਆਛੀ ਬਿਧਿ ਤੇ ਦੀਨਿ ਭਰੋਸਾ।ਭਏ ਤਯਾਰ ਤਬਿਜ਼ੀਨ ਤੁਰੰਗ।ਸਜੇ ਸਕਲ ਸ਼ਸਤ੍ਰਨਿ ਕੇ ਸੰਗ ॥ ੩੦ ॥ ਕਾਲੇ ਖਾਂ ਪੁਨ ਦੇਖਤਿ ਬੋਲਜੋ। 'ਕਯੋਂ ਮੂਢਹੁ ਤੁਮਰੇ ਚਿਤ ਡੋਲਜੋ।ਨਿਮਕ ਹਰਾਮੀ ਬਨਿਕੈ ਮਰਨਾ। ਖੋਟ ਨਸੀਬ ਕਰਾਯੋ ਕਰਨਾ[3] ॥ ੩੧ ॥ ਗਮਨ ਘਰਨ ਕੋ ਪ੍ਰਥਮ ਉਮੰਗੇ। ਅਬਿ ਤੁਮ ਚਹੋ ਲਰਨ ਗੁਰ ਸੰਗੇ। ਕਰਾਮਾਤ ਸਾਹਿਬ ਬਲਵੰਤਾ। ਬਨਹਿ ਸਰਬ ਸ਼ਤ੍ਰੂਨਿ ਕੋ ਹੰਤਾ ॥੩੨॥ ਕਹੇ ਬਚਨ ਜਿਸ, ਬਨਿ ਹੈ ਅਨਬਨ[4]।ਰਨ ਮਹਿੰ ਰਿਪੁ ਗਨ ਡਾਰੈ ਹਨਿ ਹਨਿ। ਤੁਮ ਗੀਦੀ ਹੈ ਕਰਿ ਮਤਿ ਮੋਟੇ। ਦੋਜ਼ਕ ਹੇਤੁ ਸਹੇਰਜੋ ਖੋਟੇ[5] ॥ ੩੩ ॥ ਬੈਸ ਪਠਾਨ ਕਲੰਕਤਿ ਕੀਨਾ। ਅਵਗਤਿ ਮਰਹੁ ਅਜਸੁ ਜਗ ਲੀਨਾ'। ਸੁਨਿ ਭੀਖਨ ਖਾਂ ਤਰਜਤਿ ਬੋਲਾ। 'ਧਰ ਤੂਸ਼ਨਿ ਤੂੰ ਬੈਠਿ ਅਡੋਲਾ॥੩੪॥ਅਪਰਨਿ ਕੀ ਤੁਝਕੋ ਕਸਾ ਪਰੀ।ਭਲੀ ਕਰੈ ਅਥਵਾ ਕੋ ਬੁਰੀ'। ਉਤ ਸਤਿਗੁਰ ਸ਼੍ਰੀਮੁਖ ਤੇ ਭਾਖੇ। 'ਸੰਗੋਸ਼ਾਹ ! ਜਾਹੁ ਲਿਹੁ ਰਾਖੇ ॥੩੫॥ ਕਹਹੁ–ਸਿਪਰ ਭਰਿ ਧਨ ਕੀ ਤਬੈ। ਦੈਹੈਂ ਰਣ ਕਰਿ ਆਵਹਿੰ ਜਬੈ। ਰਣ ਤੇ ਨਹੀਂ ਭ੍ਰਾਸ ਉਪਜਾਵਹੁ। ਫਤੇ ਦਰਬ ਦੈ ਲੈ ਘਰ ਜਾਵਹੁ' ॥ ੩੬ ॥ ਕਹਸੋ ਬਾਕ ਗੁਰ ਕੋ ਨਹਿੰ ਮੋਰਸੋ[6]।–ਨਹਿ ਕੋ ਚਾਹਤਿ ਤਿਨਹੁ ਨਿਹੋਰਸੋ[7]। ਰਣ ਤੇ ਭ੍ਰਸਤਿ ਜਾਤਿ ਹੈਂ ਭਾਗੀ। ਗੀਦੀ ਭਏ,ਨ ਚਹਿੰ ਮੁਖ ਲਾਗੀ[8]–॥੩੭॥ ਗਯੋ ਬੈਠਿ, ਤਿਨ ਕੋ ਸਮੁਝਾਏ[9]। 'ਭੀਖਨ ਖਾਂ ! ਤੁਮ

---

[1]ਜਿਸ ਫਤੇ ਨੂੰ ਸਾਰੇ ਰਾਜੇ ਚਾਹੁੰਦੇ ਰਹੇ ਪਰ ਕਿਸੇ ਨੇ ਨਾ ਲਈ। [2]ਹਟ ਆਏ ਅਸਵਾਰ। [3]ਖੋਟਿਆਂ ਨਸੀਬਾਂ ਨੇ ਤੁਹਾਥੋਂ ਇਹ ਕਰਨੀ ਕਰਾਈ ਹੈ। [4]ਜਿਸ ਦੇ ਬਚਨ ਕਹਿਣ ਨਾਲ ਅਣਬਣ ਭੀ ਬਣ ਜਾਂਦੀ ਹੈ। [5]ਦੋਜ਼ਖ ਲਈ ਖੋਟ ਸਹੇੜਿਆ ਹੈ। [6]ਸੰਗੋ ਨੇ। [7](ਭਾਵੇਂ) ਪਠਾਣਾਂ ਨੂੰ ਕੋਈ ਮਨਾਉਣਾ ਨਹੀਂ ਸੀ ਚਾਹੁੰਦਾ (ਕਿਉਂਕਿ'')। [8](ਸਿਖ) ਪਠਾਣਾਂ ਦੇ ਮੂੰਹ ਲਗਣਾ ਨਹੀਂ ਸੀ ਚਾਹੁੰਦੇ। [9]ਸਮਝਾਉਂਦਾ ਹੈ। *ਪਾ:–ਭਏ।

ਕਯੋਂ ਛਰਪਾਏ? ਸਤਿਗੁਰ ਕਹਯੋ–ਸਿਪਰ ਭਰਿ ਦੈਹੈਂ। ਰਣ ਕਰਿ ਬਹੁਰ ਸਿਵਰ ਜਬਿ ਐਹੈਂ–॥੨੮॥ਨਹੀਂ ਮਰਦ ਕੌ ਲਾਯਕ ਐਸੇ। ਜੋਗ ਪਰੇ ਤੁਮ ਤਯਾਗਯੋ ਜੈਸੇ। ਅਬਿ ਲੌ ਮਿਹਰ ਕਰਤਿ ਗੁਰ ਪੂਰੇ। ਕਾਰਜ ਸਭਿ ਸੁਧਰਹਿੰ ਬਿਧਿ ਰੂਰੇ' ॥ ੨੯ ॥ ਸੁਨਿ ਭੀਖਨ ਬੋਲਯੋ ਮਤਿ ਮੰਦਾ। 'ਹਮ ਸੋਂ ਭਾਖਤਿ ਡਰਤਿ ਬਿਲੰਦਾ। ਤ੍ਰਾਸ ਕਰਤਿ ਗੁਰ ਭੀ ਇਸਕਾਲਾ। ਦੇਨਿ ਦਰਬ ਕਹਿ ਪਠਤਿ ਬਿਸਾਲਾ ॥੪੦ ॥ ਮਰਿਬੋ ਕੌਨ ਚਹੈ? ਬਤਲਾਵਹੁ। ਬਾਰਬਾਰ ਤੁਮ ਹਮਹਿੰ ਹਟਾਵਹੁ। ਕੋਟ ਜਤਨ ਤੇ ਹਮ ਨਹਿੰ ਰਹੈਂ।ਕਯੋਂ ਗੁਰ ਫੇਰ ਫੇਰ ਕਰਿ ਕਹੈਂ'॥ ੪੧ ॥ ਸੁਨਿ ਕਰਿ ਸੈਗੋਸ਼ਾਹ ਸਿਧਾਰਾ। 'ਮਹਾਰਾਜ! ਸੋ ਚਹਤਿ ਨਿਕਾਰਾ[1]।ਅਬਿ ਬੋਲਤਿ ਖੋਟੀ ਬਿਧਿਐਸੇ।ਡੇਰਾ ਲੂਟਲੀ ਜੀਐਜੈਸੇ[2]'॥੪੨॥ ਸੁਨਤਿ ਛਿਮਾਨਿਧਿ ਛਿਮਾ ਉਪਾਈ। ਕਹਯੋ 'ਜਾਨ ਦਿਹੁ, ਕਹੂੰ ਨ ਜਾਈਂ[3]। ਇਨ ਕੇ ਸੀਸ ਚਢੀ ਮ੍ਰਿਤੁ ਆਇ।ਕਿਮਹੁੰ ਨ ਜੀਵਨ ਸਾਕਹਿੰ ਪਾਇ॥੪੩॥ ਅਬਿ ਕਹਿ ਪਠਹੁ–ਮੂਢ ਚਲਿ ਜਾਵਹੁ। ਬਿਲਮਹੁ ਨਹਿ ਦੁੰਦਭਿ ਉਲਟਾਵਹੁ[4]।ਜੇ ਕਰਿ ਚੋਬ ਨਗਾਰੇ ਪਰੈ। ਲੂਟ ਲੇਹਿੰਗੇ,ਲਰਹਿੰ ਤ ਮਰੈਂ[5]–'॥੪੪॥ ਤੀਛ੍ਰ ਹੁਕਮ ਸੁਨਿ ਸੁਭਟ ਸਿਧਾਏ। ਤਤਛਿਨ ਕਹਿ ਦੁੰਦਭਿ ਉਲਟਾਏ। ਸ਼ੀਘ੍ਰ ਚਢਾਇਨਿਕਾਸੇ ਬਾਹਰ*।ਚਲੇ ਤ੍ਰਾਸ ਜਿਮਪਿਖਿਮ੍ਰਿਗਨਾਹਰ[6]॥੪੫॥ ਆਪਸ ਮਹਿੰ ਬੋਲਤਿ ਬਿਗਸੈਂਤੇ।'ਸੁਨੋ ਖਾਨਜ਼ਾਦੇ ਬਲਵੈਂਤੇ! ਬ੍ਰਿੰਦ ਰਜਤ-ਪਣ ਗਨ ਦੀਨਾਰਾ। ਮੁਕਤਾ ਹੀਰਾ ਆਦਿ ਉਦਾਰਾ॥੪੬॥ਲੂਟ ਕਰਹੁ ਚਿਤ ਭਾਵਤ ਗੁਰ ਕੀ'। ਪੂਰਵਹੁ ਸਕਲ ਭਾਵਨਾ ਉਰ ਕੀ। ਧਨੀ ਅਧਿਕ ਬਨਿ ਸਦਨ ਸਿਧਾਰਹੁ। ਮਨ ਭਾਵਤਿ ਭੋਗਹੁ ਸੁਖ ਧਾਰਹੁ ॥੪੭॥ ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਦੁਤਿਜ ਰੁਤੇ 'ਪਠਾਨਨ' ਪ੍ਰਸੰਗ ਬਰਨਨੰ ਨਾਮ ਏਕ ਬਿੰਸਤੀ ਅੰਸੁ ॥੨੧॥

੨੨. [ਬੁੱਧੂ ਸ਼ਾਹ ਨੂੰ ਖ਼ਬਰ। ਕਾਲੇ ਖਾਂ]।

ਦੋਹਰਾ ॥ ਨਿਕਸਿ ਗਏ ਜਬਿ ਖਾਨ ਇਮ ਸਤਿਗੁਰ ਖ਼ਤ ਲਿਖਵਾਇ। ਬੁੱਧੂ-ਸ਼ਾਹਿ ਸਮੀਪ ਤਬਿ ਤੂਰਨ ਦਯੋ ਪਠਾਇ ॥ ੧ ॥ ਚੌਪਈ ॥ ਉਪਾਲੰਭ ਬਹੁ ਤਿਸੈ ਪਠਾਏ। 'ਨੌਕਰ ਜੋ ਪਠਾਨ ਰਖਵਾਏ। ਪਾਵਤਿ ਰਹੋ ਰੋਜ਼ ਦਰਮਾਹਾ। ਧਨ ਗਨ ਲੀਨਸਿ ਅਪਨੇ ਪਾਹਾ ॥ ੨ ॥ ਅਬਹਿ ਜੋਗ ਕੋ ਕਾਰਜ ਪਰਯੋ।

[1]ਉਹ ਕੱਢ ਦੇਣੇ ਚਾਹੀਦੇ ਹਨ। [2]ਜਿਵੇਂ (ਉਹ ਬੋਲਦੇ ਹਨ ਉਨ੍ਹਾਂ ਦਾ) ਡੇਰਾ ਲੁੱਟ ਲੈਣਾ ਚਾਹੀਦਾ ਹੈ। [3](ਪਰ) ਕਿਤੇ ਨਹੀਂ ਜਾਣ ਲੱਗੇ। [4]ਨਗਾਰੇ ਮੂਧੇ ਮਾਰਕੇ (ਜਾਓ)। [5]ਲੜਨਗੇ ਤਾਂ ਮਾਰ ਦਿਆਂਗੇ। [6]ਸ਼ੇਰ ਨੂੰ ਦੇਖਕੇ ਹਰਨ। [7]ਮਨ ਭਾਂਵਦੀ ਗੁਰਾਂ ਦੀ ਲੁੱਟ ਕਰੋ।

*ਅਜ ਕਲ ਜੇ ਰਣ ਮਚੈ ਤੇ ਕੋਈ ਪਿਠ ਦੇਵੇ ਤਾਂ ਛੁੱਟੀ ਨਹੀਂ ਪਰ ਕਰੜੇ ਦੰਡ ਦੇਂਦੇ ਹਨ।

ਦੇਖਿ ਗੀਦੀਅਨ ਕੋ ਮਨ ਡਰਜੋ। ਲਖਿ ਰਾਜਨ ਕੀ ਸੈਨ ਘਨੇਰੀ। ਬਨਿ ਕਾਤੁਰ ਚਢਿਗੇ ਤਿਸ ਬੇਰੀ ॥੩॥ ਜਾਇ ਗਿਰੇਸ਼ਨ ਸਾਥ ਮਿਲੇ ਹੈਂ। ਅਸ ਨੌਕਰ ਰਖਵਾਇ ਭਲੇ ਹੈਂ। ਭਏ ਮੂਢਮਤਿ ਨਿਮਕਹਰਾਮੀ। ਨਹੀਂ ਕਾਮ ਆਏ ਨਿਜ ਸ੍ਵਾਮੀ[1]॥੪॥ ਬੁੱਧੂਸ਼ਾਹਿ ਪੜ੍ਹਜੋ ਖਤ ਜਬੈ। ਧੁਨਜੋ ਸੀਸ ਜੁਤਿ ਚਿੰਤਾ ਤਬੈ।–ਮੁਝ ਕੋ ਬੀਚ ਦੀਨਿ ਮਤਿ ਮੂਢੇ*। ਰਣ ਤੇ ਡਰ ਕਰਿ ਗਏ ਅਰੂਢੇ॥ ੫ ॥ ਉਪਾਲੰਭ ਸ਼ਤਿਗੁਰ ਕਹਿ ਸਾਚੋ। ਜਿਸ ਤੇ ਪਰਜੋ ਤਿਨਹੁੰ ਸੰਗ ਕਾਚੋ[2]। ਅਬਿ ਪੁਰਸ਼ਾਰਥ ਮੈਂ ਨਿਜ ਕਰੌਂ। ਤਨ ਮਨ ਦੈ ਗੁਰ ਕਾਰਜ ਕਰੌਂ–॥੬॥ ਚਹਤਿ ਪ੍ਰਭੂ ਢਿਗ ਅਪਨਿ ਰਸੀਦ[3]। ਕਰੇ ਸਕੇਲਨਿ ਸਕਲ ਮੁਰੀਦ। ਭਏ ਸਾਤ ਸੈ ਗਿਨਤੀ ਮਾਂਹਿ। ਰਣ ਕਰਿਬੇ ਕੀ ਧਰਤਿ ਉਮਾਹਿ ॥ ੭ ॥ ਚਾਰ ਪੁੱਤ੍ਰ ਅਪਨੇ ਸੰਗ ਲੀਨੇ। ਸਵਾਧਾਨ ਸ਼ਸਤ੍ਰਨਿ ਜੁਤਿ ਕੀਨੇ। ਸ਼ਹਿਰ ਸਢੌਰੇ ਤੇ ਚਲਿ ਪਰਜੋ। ਪ੍ਰੇਮ ਗੁਰੂ ਦਰਸ਼ਨ ਕੋ ਧਰਜੋ ॥੮॥ ਪਰਜੋ ਪੰਥ ਮਹਿਂ ਘਾਲਜੋ ਡੇਰਾ। ਦੈ ਉਤਸਾਹ ਮੁਰੀਦਨਿ ਹੇਰਾ। ਇਤ ਪਠਾਨ ਤੀਨਹੁੰ ਸਿਰਦਾਰ। ਚਢਿ ਕਰਿ ਗਏ ਬਿਲੰਦ ਗਵਾਰ ॥ ੯ ॥ ਕਾਲੇ ਖਾਂ ਨਿਜ ਥਲ ਟਿਕ ਰਹਜੋ।–ਨਿਮਕ ਹਲਾਲ ਬਨੌਂ–ਚਿਤ ਚਹਜੋ। ਪ੍ਰਭੁ ਢਿਗ ਸੁਧਿ ਪਹੁੰਚੀ ਤਿਸਕਾਲ। 'ਗਏ ਖਾਨ ਧਰਿ ਤ੍ਰਾਸ ਬਿਸਾਲ ॥੧੦ ॥ ਤੈ[4] ਸਿਰਦਾਰ ਬਿਮੁਖ ਹੁਇ ਭਾਗੇ। ਇਕ ਬੈਠਜੋ ਨਹਿ ਧੀਰਜ ਤਜਾਗੇ। ਜ਼ੀਨ ਤੁਰੰਗਨ ਪਰ ਨਹਿਂ ਡਾਲੇ। ਚਢਨਿ ਹੇਤ ਨਹਿਂ ਸ਼ਸਤ੍ਰ ਸੰਭਾਲੇ' ॥ ੧੧॥ ਸੁਨਿ ਕਲਗ਼ੀਧਰ ਦਾਸ ਪਠਾਯੋ। 'ਬੂਝਹੁ–ਤੁੰ ਕਜੋਂ ਨਹੀਂ ਪਲਾਯੋ ? ਨਿਜ ਸੰਗਨਿ ਤੇ ਹੋਇ ਬਿਹੀਨ। ਬੈਠਿ ਰਹਜੋ ਕਯਾ ਮਨ ਮਹਿਂ ਚੀਨਿ?–'॥ ੧੨॥ ਜਾਇ ਸਿਖ ਨੇ ਬੂਝਨਿ ਕਰਜੋ। ਕਾਲੇਖਾਂ ਬਿਰਤੰਤ ਉਚਰਜੋ। 'ਮੈਂ ਨਹਿ ਬਨਿ ਹੌਂ ਨਿਮਕ ਹਰਾਮੀ। ਆਵਹੁੰ ਨਿਜ ਸ੍ਵਾਮੀ ਕੇ ਕਾਮੀ[5] ॥੧੩॥ ਸੌ ਅਸਵਾਰ ਸੰਗ ਹੈਂ ਮੇਰੇ। ਪਰੇ ਜੰਗ ਦੇਂ ਪ੍ਰਾਨ ਅਗੇਰੇ। ਲਰਿ ਕਰਿ ਮਰਿ ਕਰਿ ਭਿਸਤ ਸਿਧਾਵੈਂ। ਜੀਵਤਿ ਜੋ ਗੁਰ ਤੇ ਧਨ ਪਾਵੈਂ ॥ ੧੪॥ ਪ੍ਰਭੁ ਕੋ ਕਰਿ ਹੌਂ ਨਿਮਕ ਹਲਾਲ। ਦੀਨ ਦੁਨੀ ਸੁਧਰਾਇ ਬਿਸਾਲ'। ਸੁਨਿ ਕਰਿ ਗਯੋ ਕਹੀ ਸਭਿ ਬਾਤ। ਬੋਲਜੋ ਨੰਦ ਚੰਦ ਬੱਖਯਾਤ॥੧੫॥'ਅਬਿ ਬਿਸ੍ਵਾਸ

---

[1]ਆਪਣੇ ਸ੍ਵਾਮੀ ਦੇ। [2]ਮੈਂ ਜਿਨ੍ਹਾਂ ਅੱਗੇ ਕੱਚਾ (ਢਿੱਕਾ) ਪਿਆ ਹਾਂ। [3]ਪਹੁੰਚਣਾ ਚਾਹੁੰਦਾ ਹੈ। [4]ਤੁੰਨ। [5]ਆਪਣੇ ਸ੍ਵਾਮੀ ਦੇ ਕੰਮ ਆਵਾਂਗਾ। *ਪਾ:–ਮੁਝ ਕੋ ਦੇ ਸ਼ਰਮਿੰਦਤ ਮੂਢੇ।

ਤੁਰਕਨਿ ਕੋ ਨਾਂਹੀ। ਕਰਹਿਂ ਦਗਾ ਰਹਿ ਕਰ ਹਮ ਪਾਹੀ।ਪ੍ਰਭੁ ਜੀ ਕਿਸੂ ਨ ਰਾਖਨ ਕਰੀਅਹਿ। ਤਿਨ ਕੋ ਹੀ ਇਹ ਭ੍ਰਾਤ ਬਿਚਰੀਅਹਿ' ॥ ੧੬ ॥ ਤਬਿ ਸਤਿਗੁਰ ਸਿੱਖ ਕੌ ਸਮੁਝਾਯੋ।ਹੇਤੁ ਚਢਾਵਨਿ ਤੁਰਤ ਪਠਾਯੋ।ਜਾਇ ਤੁਰਤ ਤਿਹ ਸਾਥ ਬਖਾਨੀ। 'ਸੁਨੋ ਖਾਨ ! ਭਾਖੀ ਗੁਰ ਬਾਨੀ ॥ ੧੭ ॥ ਜਥਾ ਕੁੰਜ ਬਿਛਰਹਿ ਨਿਜ ਡਾਰ।ਬਿਲਪਤਿ ਹੈ ਅਨੰਦ ਕੋ ਡਾਰਿ। ਰਹਤਿ ਰਹਿਤ ਜਬਿ ਕਬਿ ਤਹਿਂ ਮਿਲੈਂ[1]।ਬਿਨਾ ਮਿਲੇ ਨਹਿਂ ਭਾਵਤਿ ਭਲੈਂ[2]॥੧੮॥ ਤਿਮ ਹੀ ਅਪਨੀ ਦਸ਼ਾ ਨਿਹਾਰਹੁ। ਤੂਰਨ ਮਿਲਿਬੇ ਹੇਤੁ ਸਿਧਾਰਹੁ। ਨਿਕਟ ਨ ਤੁਮ ਕੌ ਰਾਖਹਿਂ ਅਬੈ। ਪਰੈ ਕਾਮ ਤੇ ਗੀਦੀ ਸਬੈ॥੧੯॥ਹਾਨ ਲਾਭ ਨਿਜ ਸੈਗਨਿ ਸੈਗ।ਕਹੋਂ ਅਬਿ ਬੈਠੇ ਜਾਹੁ ਨਿਸ਼ੈਗ'।ਸੁਨਿ ਕਾਲੇਖਾਂ ਬਹੁਰ ਬਖਾਨਾ। 'ਗੁਰ ਕੋ ਲਵਨ ਖਾਨ ਕਰਿ ਖਾਨਾ[3] ॥ ੨੦ ॥ ਪਰੈ ਜੰਗ ਕੋ ਜਾਉਂ ਨ ਕੈਸੇ। ਮੈਂ ਨ ਬਨਹੁੰ ਤਿਨਹੂੰ ਖਲ ਜੈਸੇ।ਦੇਹਿਂ ਨ ਦੇਹਿਂ ਗੁਰੂ ਧਨ ਆਗੈ। ਪਾਯੋ ਪ੍ਰਥਮ ਸਿਮਰ ਨਹਿਂ ਭਾਗੈ[4]' ॥੨੧॥ ਇਮ ਕਹਿ ਰਹਯੋ ਸਥਿਰ ਤਹਿਂ ਹੋਇ। ਸੁਨੀ ਬਾਰਤਾ ਸਤਿਗੁਰ ਸੋਇ। ਹੁਇ ਪ੍ਰਸੰਨ ਤਿਹ ਨਿਕਟ ਹਕਾਰਾ। 'ਸਾਧ ਸਾਧ' ਕਹਿ ਬਹੁ ਸਤਿਕਾਰਾ ॥੨੨ ॥ ਕੰਚਨ ਕੇ ਕੰਕਨ ਤਿਸ ਕਾਲਾ। ਕਰੇ ਦੇਨਿ ਇਕ ਸੈਗ ਦੁਸ਼ਾਲਾ। ਕਹਯੋ ਬਹੁਰ 'ਸੁਨਿ ਬੀਰ ਪਠਾਨ ! ਤੋ ਪਰ ਅਹੈਂ ਪ੍ਰਸੰਨ ਮਹਾਨ॥੨੩॥ਨਿਮਕ ਹਲਾਲ ਭਯੋ ਅਬਿ ਤੇਰਾ।ਜਿਸ ਤੇ ਚਾਹਯੋ ਜੰਗ ਬਡੇਰਾ।ਹਮ ਨੇ ਰੁਖਸਦ ਕੀਨਸਿ ਤੋਹੀ। ਯਾਂਤੇ ਨਹੀਂ ਦੋਸ਼ ਕੋ ਹੋਹੀ' ॥ ੨੪ ॥ ਕਰ ਬੰਦੇ ਕਾਲੇਖਾਂ ਕਹੇ। 'ਆਇਸੁ ਤੁਮ ਅਮੋਰ ਨਿਤ ਅਹੋ[5]।ਤਊ ਨ ਤਿਨ ਕੋ ਮਿਲਿਹੌਂ ਸੈਗ।ਕਹਾਂ ਕਰੌਂ ਮੈਂ ਤੁਮ ਸੋਂ ਜੰਗ[6]' ॥੨੫॥ ਇਮ ਕਹਿ ਬੰਦਨ ਕਰਿ ਤਿਹ ਕਾਲਾ। ਕਾਲੇਖਾਨ ਵਹਿਰ ਕੌ ਚਾਲਾ। ਨਹਿੰਨ ਗਿਰਿੰਦਨਿ ਸਮੁਖ ਸਿਧਾਰਾ।ਅਪਰ ਥਾਨ ਡੇਰਾ ਕਿਤ ਡਾਰਾ॥੨੬॥ਅਬਿ ਸੁਨੀਏਂ ਜੋ ਗਏ ਪਠਾਨ। ਫਤੇਸ਼ਾਹ ਉਤਰਯੋ ਜਿਸ ਥਾਨ। ਕੇਤਿਕ ਦੂਰ ਸਿਵਰ ਕਹੁ ਘਾਲਾ। ਹਯ ਲਗਾਇ

---

[1]ਰਹਿੰਦਿਆਂ ਰਹਿੰਦਿਆਂ ਜਦੋਂ ਕਦੋਂ (ਆਪਣੀ ਡਾਰ ਨਾਲ) ਜਾ ਮਿਲਦੀ ਹੈ। [2]ਨਾ ਮਿਲਨਾ ਉਸ ਨੂੰ ਚੰਗਾ ਨਹੀਂ ਲਗਦਾ। [3]ਗੁਰੂ ਜੀ ਦੇ ਘਰ ਦਾ ਲੂਣ ਖਾਧਾ ਹੈ ਮੈਂ। [4]ਜਿਹੜਾ ਪਹਿਲੋਂ ਪਾਇਆ ਹੈ ਉਸ ਨੂੰ ਹੀ ਯਾਦ ਕਰਕੇ ਭੁੱਜਾਂਗੇ ਨਹੀਂ। [5]ਭਾਵ ਮੋੜਨੀ ਨਹੀਂ ਚਾਹੀਦੀ। [6](ਉਨ੍ਹਾਂ ਨਾਲ ਮਿਲਕੇ) ਭਲਾ ਆਪ ਜੀ ਨਾਲ ਮੈਂ ਜੰਗ ਕਰਾਂਗਾ ? ਭਾਵ ਨਹੀਂ ਕਰਾਂਗਾ।

ਮਿਲਿ ਇਕ ਥਲ ਜਾਲਾ ॥ ੨੭ ॥ ਸ਼ਸਤ੍ਰਨ ਸਹਿਤ ਸਭਾ ਕੌ ਗਏ। ਗੁਰ ਦੋਹੀ ਜਹਿਂ ਇਕਠੇ ਭਏ। ਢਤੇਸ਼ਾਹਿ ਥਿਤ ਸਭਾ ਮਝਾਰੀ।ਜੋ ਸਭਿ ਬਿਧਿ ਠਾਨਤਿ ਰਣ ਤਯਾਰੀ ॥ ੨੮ ॥ ਕਈ ਹਜ਼ਾਰ ਪਹਾਰੀ ਬੀਰ। ਧਰੇ ਤੁਪਕ ਤੋਮਰ ਅਸਿ ਤੀਰ। ਝੁਕਿ ਸਲਾਮ ਕਰਿ ਥਿਰੇ ਅਗਾਰੀ। ਸਾਦਰ ਭੂਪਤਿ ਗਿਰਾ ਉਚਾਰੀ ॥ ੨੯ ॥ ਸਭਿ ਬੈਠਾਵਨਿ ਕਰੇ ਸਮੀਪ। ਹਰਖਤਿ ਬੂਝਨਿ ਲਗਸੋ ਮਹੀਪ। [੧]ਗੁਰ ਕੈਨੇ ਕੇਤਿਕ ਦਲ ਰਹਸੋ। ਤੁਮ ਨੇ ਭੇਤ ਕਹਹੁ ਕਿਮ ਲਹਸੋ ? ॥ ੩੦ ॥ ਲਰਹਿ ਕਿ ਨਹਿਂ ਚਢਿ ਮੋਰ ਅਗਾਰੀ ? ਤੁਮਰੇ ਉਠੇ ਹੋਇ ਧ੍ਰਿਤ ਹਾਰੀ[੧]। ਕੇਤਿਕ ਸੁਭਟ ਲਰਨਿ ਕੌ ਗਾਢੇ। ਰਣ ਕੇ ਪਰੇ ਰਹੈਂ ਤਹਿਂ ਠਾਢੇ॥੩੧॥ਗੁਰ ਕੋ ਭੀ ਉਤਸਾਹੁ ਨਿਹਾਰਾ। ਜਥਿ ਉਠਿ ਆਵਨਿ ਭਯੋ ਤੁਮਾਰਾ[੨]। ਭੀਖਨ ਖਾਨ ਤਨਕ ਮੁਸਕਾਵਤਿ। ਗੁਰ ਘਰ ਕੋ ਸਭਿ ਭੇਦ ਬਤਾਵਤਿ ॥ ੩੨ ॥ [੩]ਗੁਰ ਘਰ ਅਪਰ ਸੈਨ ਹੈ ਕਹਾਂ। ਪਿਖਿ ਖਾਨਨ ਢਿਗ, ਲਰਿਬੇ ਚਹਾ[੨]। ਸੋ ਹਮ ਸਭਿ ਹੀ ਉਠਿ ਚਲਿ ਆਏ।ਹਿਤ ਰਾਖਨ ਕੇ ਬਹੁਤ ਅਲਾਏ ॥੩੩॥ ਅਧਿਕ ਪੰਚ ਗੁਨ ਧਨ ਦੇ ਰਹੈ। ਬਹੁਰ ਸਿਪਰ ਭਰ ਓਰਕ[੪] ਕਹੈ। ਤੁਮ ਤੇ ਤ੍ਰਸਤਿ ਬਿਸਾਲ ਬਖਾਨੀ[੫]।ਤਊ ਹਮਹੁ ਨੇ ਏਕ ਨ ਮਾਨੀ ॥੩੪॥ ਬਾਕੀ ਦਲ ਖ਼ੁਦਾਇ ਕੋ ਨਾਊ[੬]। ਮਿਲੇ ਗਵਾਰ ਲੋਕ ਸਮੁਦਾਊ। ਹਸਿਬੇ ਜੋਗ ਜਾਤਿ ਤਿਨ ਕੇਰੀ।ਮੋ ਤੇ ਸੁਨੋ ਕਹੌਂ ਇਸ ਬੇਰੀ ॥ ੩੫ ॥ ਘਨੇ ਜਾਤਿ ਹੈਂ ਅਧਿਕ ਗਵਾਰ। ਨਾਈ, ਬਾਮਨ, ਸੂਦ, ਸੁਨਾਰ। ਬਨੀਏ, ਰੋੜੇ, ਜਾਟ,ਲੁਹਾਰ। ਝੀਵਰ ਜਾਤਿ,ਕਲਾਲ, ਕੁਮ੍ਹਾਰ[੬] ॥੩੬॥ ਖਾਤੀ[੭], ਛੀਂਬੇ, ਔਰ ਲੁਬਾਣੇ। ਛੱਤੀਸ ਜਾਤਿ ਸਨਾਤ ਪਛਾਣੇ[੮]। ਅਪਰ ਕਹਾਂ ਲਗਿ ਕਰੌਂ ਉਚਾਰ। ਹੈਂ ਹਲਾਲੇ ਖੁਰ ਨੀਚ ਚੁਮਾਰ[੯]॥੩੭॥ ਪਕਰੀ ਜਾਇਂ ਨ ਕਰ ਤਰਵਾਰੈਂ। ਨਹਿਂ ਜਾਨਹਿਂ ਕਿਮ ਤੋਮਰ ਧਾਰੈਂ[੧੦]। ਤੀਰ ਤੁਫੰਗ ਪ੍ਰਹਾਰਨਿ ਜੋਇ।ਇਹ ਬਿੱਦਸਾ ਤਿਨ ਕੇ ਕਿਮ ਹੋਇ[੧੧]॥੩੮॥

---

[੧]ਹੌਸਲਾ ਹਾਰ ਬੈਠਾ ਹੋਵੇਗਾ ਗੁਰੂ ਦਾ ਦਲ)। [੨]ਪਠਾਣਾਂ ਨੂੰ ਪਾਸ ਦੇਖਕੇ ਲੜਨਾ ਚਾਹੁੰਦੇ ਸਨ (ਤੁਹਾਡੇ ਨਾਲ)। [੩]ਓੜਕ ਨੂੰ। [੪]ਬੜਾ ਸਾਨੂੰ ਕਹਿਆ। [੫]ਰਬ ਦਾ ਨਾਉਂ ਹੈ, ਬਦਕਿਸਮਤੀ ਨਾਲ ਇਸ ਫਿਕਰੇ ਦਾ ਅਰਥ 'ਕੁਛ ਨਹੀਂ' ਹੋ ਗਿਆ ਹੈ; ਅਸਲ ਮੁਰਾਦ ਇਹ ਹੈਸੀ ਕਿ ਰੂਪ ਧਾਰੀ ਵਸਤੂ ਕੋਈ ਨਹੀਂ ਅਰੂਪ ਵਸਤੂ ਰੱਬ ਦਾ ਨਾਉਂ ਉਥੇ ਹੈ। [੬]ਘੁਮਿਆਰ। [੭]ਤਰਖਾਣ। [੮]ਛੱਤੀਸ ਨੀਚ ਜਾਤੀਆਂ। [੯]ਚੂਹੜੇ ਤੇ ਚਮਾਰ ਨੀਚ ਲੋਗ। [੧੦]ਨਹੀਂ ਜਾਣਦੇ ਕਿ ਕਿਵੇਂ ਤੋਮਰ ਫੜੀਦਾ ਹੈ। [੧੧]ਇਹ ਵਿਦਯਾ ਉਹਨਾਂ ਪਾਸ ਕਿਵੇਂ ਹੋ ਸਕਦੀ ਹੈ ? ਭਾਵ ਨਹੀਂ ਹੈ।

ਜੋਧਾ ਆਪ ਗੁਰੂ ਇਕ ਭਾਰੀ। ਸੋ ਠਹਿਰੈਗੋ ਸਭਿਨਿ ਅਗਾਰੀ। ਇਕ ਕ੍ਰਿਪਾਲ ਮਾਤੁਲ ਤਿਨ ਕੇਰਾ। ਕਰਨਿ ਜੰਗ ਕੌ ਬੀਰ ਬਡੇਰਾ॥੩੯॥ ਪੰਚ ਭਾਣਜੇ ਸੋ ਬਲਵੰਤੇ। ਸ਼ਸਤ੍ਰਨਿ ਕੀ ਬਿੱਦਯਾ ਮਤਿਵੰਤੇ।ਨੰਦਚੰਦ ਹੈ ਏਕ ਦਿਵਾਨ। ਸੋ ਭੀ ਰਾਖੈ ਲਰਿਬੇ ਮਾਨ[1]॥੪੦॥ਦਯਾਰਾਮ ਪ੍ਰੋਹਤ ਦਿਜ ਸੋਈ। ਅਪਰ ਨ ਬੀਰ ਬਿਲੋਕਨੇ ਕੋਈ। ਘਨੇ ਫਕੀਰ ਨ ਰਨ ਕੌ ਆਵਹਿੰ। ਬੈਠੇ ਨਿਤ ਕਰਾਹਿ ਕੌ ਖਾਵਹਿੰ ॥ ੪੧ ॥ ਇਹ ਸੈਨਾ ਸੰਗੀ ਲਿਹੁ ਜਾਨ। ਜੋ ਮੈਂ ਤੁਮ ਸੋਂ ਕੀਨਿ ਬਖਾਨ।ਤੁਮ ਅਰੁ ਤੁਮਰੋ ਦਲ ਕਿਤ ਰਹੋ। ਹਮ ਹੀ ਘਨੇ ਹਤਨਿ ਕੌ ਲਹੋ ॥੪੨॥ ਫਤੇ ਖ਼ੁਦਾਇ ਸੁਗਮ ਤੁਝ ਦਈ। ਭੀਮਚੰਦ ਨਹਿੰ ਪ੍ਰਾਪਤਿ ਭਈ। ਜੇਕਰਿ ਦੇਖਹੁ ਗੁਰੂ ਖਜ਼ਾਨਾ। ਦੇਸ਼ਾਂਤਰ ਕੀ ਵਸਤੁ ਨਾਨਾ ॥੪੩॥ ਜੋ ਸ਼ਾਹਨਿ ਕੌ ਪ੍ਰਾਪਤਿ ਨਾਂਹੀ। ਅਪਰ ਕਹਾਂ ਨਰ ਪਾਵਤਿ ਤਾਂਹੀ। ਧਰੇ ਰਜਤਪਣ ਅਨਗਨ ਜਹਾਂ। ਦੀਰਘ ਦੀਨਾਰਨਿ ਗਨ ਚਹਾ[2] ॥ ੪੪ ॥ ਬਸਤ੍ਰ ਬਿਭੂਖਨ ਕਨਾ ਗਿਨ ਕਹੋਂ। ਲਾਖਹੁ ਧਨ ਕੀ ਕੀਮਤਿ ਲਹੋਂ[3]। ਸੋ ਸਭਿ ਲੂਟਹੁ ਭਰੇ ਖਜ਼ਾਨੇ। ਜਰੇ ਜਵਾਹਰ ਅਜਬ ਮਹਾਨੇ ॥ ੪੫ ॥ ਤੁਮ ਤੇ ਹਮ ਨ ਚਾਕਰੀ ਲੈਹੈਂ। ਲੂਟ ਆਪਨੀ ਕਿਸੂ ਨ ਦੈਹੈਂ। ਕਰਿ ਕੈ ਮਾਰਨ ਮਰਨ ਮਹਾਨਾ। ਲੈਹੈਂ ਗੁਰ ਕੋ ਲੂਟ ਖਜ਼ਾਨਾ ॥ ੪੬ ॥ ਪੁੱਤ੍ਰ ਪੌਤਰੇ ਤਕ ਰੁਜ਼ਗਾਰਾ। ਜਾਨਿ[4] ਗੁਰੂ ਮੈਂਗ ਕੀਨਿ ਬਿਗਾਰਾ। ਤੁਮ ਲੈ ਫਤੈ, ਦਰਬ ਲੇਂ ਹਮ ਹੀਂ।ਲਰਨ ਬਿਖੈ ਆਏ ਇਮ ਸਮ ਹੀ[5]॥੪੭॥ਫਤੈ ਸ਼ਾਹ ਸੁਨਿ ਅਤਿ ਹਰਖਾਯੋ। ਮਨਹੁ ਗੁਰੂ ਕੌ ਜੈ ਕਰਿ ਆਯੋ।ਲਰਿਬੇ ਹੇਤੁ ਮਹਾਂ ਉਤਸਾਹਾ। ਭੀਖਨ ਖਾਨ ਰਾਖਿ ਨਿਜ ਪਾਹਾ[6] ॥ ੪੮ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਖਾਨਨ ਪ੍ਰਸੰਗ' ਬਰਨਨੰ ਨਾਮ ਦ੍ਵੈਬਿੰਸਤੀ ਅੰਸੂ ॥ ੨੨ ॥

੨੩. [ਉਦਾਸੀਆਂ ਦਾ ਖਿਸਕਣਾਂ]।

ਦੋਹਰਾ ॥ ਸਤਿਗੁਰ ਕੇ ਭਟ ਕੁਛ ਹੁਤੇ ਜਹਿੰ ਭੰਗਾਨੀ ਥਾਨ। ਫਤੇਸ਼ਾਹ ਆਗਮਨ ਕੌ ਸੁਨਿ ਕਰਿਕੈ ਨਿਜ ਕਾਨ॥੧॥ਚੌਪਈ॥ਸੁਧਿ ਭੇਜੀ ਸਤਿਗੁਰ ਕੇ ਤੀਰ। 'ਆਯੋ ਨ੍ਰਿਪ ਲੈ ਅਨਗਨ ਬੀਰ। ਉਰ ਅਹੰਕਾਰ ਅਧਿਕ ਜਿਨ ਧਰਜੋ। ਭੋਰਿ ਹੋਤਿ ਹੀ ਚਾਹਤਿ ਲਰਜੋ ॥ ੨ ॥ ਆਪ ਕਰੋ ਤਯਾਰੀ

[1]ਲੜਨੇ ਦਾ ਮਾਣ ਰਖਦਾ ਹੈ। [2](ਜਿਨ੍ਹਾਂ) ਨੂੰ ਮੰਗ ਕਰਨਾ ਆਂਵਦਾ ਹੀ ਨਹੀਂ। (ਅ) ਮੰਗ ਵਿਚ ਨਹੀਂ ਆਉਣਗੇ। [3]ਦੇਖਣੇ ਵਿਚ ਆਉਂਦੇ ਹਨ। [4]ਜਾਣੋਂ। [5]ਜਾਣਕੇ ਹੀ। [6]ਇਕੋ ਜਿਹੇ ਹੋਕੇ। [7]..... ਨੂੰ ਆਪਣੇ ਪਾਸ ਰਖਿਆ।

ਸਭਿ ਰੀਤਿ।ਆਵਹੁ ਲੇਹੁ ਤੁਰਤ ਰਿਪੁ ਜੀਤ*।ਇਸ ਮਹਿੰ ਦੇਰ ਨ ਜਾਨਹੁ ਕੋਈ। ਨਿਸ਼ਚੇ ਪ੍ਰਾਤਿ[1] ਮਹਾਂ ਰਣ ਹੋਈ'॥ ੩ ॥ ਆਇ ਪਾਂਵਟੇ ਸਤਿਗੁਰ ਪਾਸ। ਸਕਲ ਵਾਰਤਾ ਕੀਨਿ ਪ੍ਰਕਾਸ਼। ਸੁਨਿ ਸਭਿ ਰੀਤਿ ਕੀਨਿ ਰਣ ਤਯਾਰੀ। ਇਕ ਸਿਖ ਢਿਗ ਪਿਖਿ ਗਿਰਾ ਉਚਾਰੀ[2] ॥੪॥ ਸਾਧ ਉਦਾਸੀ ਜੋ ਸਮੁਦਾਇ। ਸਭਿ ਕੇ ਸੰਗ ਕਹੋ ਅਬਿ ਜਾਇ।–ਸਿਰਪਰ ਬਾਂਧਿ ਲੇਹੁ ਦਸਤਾਰ। ਕਰਿ ਉਤਸਾਹ ਸ਼ਸਤ੍ਰ ਲਿਹੁ ਧਾਰਿ॥੫॥ ਸਮੈਂ ਜੁੱਧ ਕੋ ਅਬਿ ਬਿਦਤਾਯੋ। ਭੋਗ ਮੋਖ ਦੋਨਹੁੰ ਕੋ ਪਾਯੋ[3]। ਜਿਮ ਜਿਮ ਕੋ ਪੁਰਸ਼ਾਰਥ ਧਰੈ। ਵਧ ਵਧ ਅੱਗੂ ਰਿਪੁਨ† ਬਧ[4] ਕਰੈ ॥ ੬ ॥ ਤਿਮ ਤਿਮ ਦੀਰਘ ਪ੍ਰਾਪਤਿ ਰਾਜੂ। ਗਨ ਗਜ ਬਾਜੀ ਸਹਿਤ ਸਮਾਜੂ[5]।ਲਘੁ ਕੋ ਕਰੈ ਪਾਇ ਲਘੁ ਸੋਈ[6]। ਮਮ ਸਿੱਖਨ ਛਿਤ[7] ਰਾਜ ਸੁ ਹੋਈ ॥ ੭ ॥ ਜੋ ਨਿਸ਼ਕਾਮ ਮਰਹਿ ਰਣ ਮਾਂਹੀ। ਤਿਸ ਕੋ ਜਗਤ ਫੇਰ ਫਿਰ ਨਾਂਹੀ[8]। ਦੀਨ ਦੁਨੀ ਨਹਿੰ ਬਨੈਂ ਸਹਾਇ। ਬਖਸ਼ੈਂ ਭੋਗ ਮੋਖ ਇਸ ਭਾਇ–[9] ॥੮॥ ਸੁਨਿ ਕਰਿ ਗਯੋ ਉਦਾਸਨਿ ਪਾਸੀ।

---

[1]ਸਵੇਰੇ । [2](ਗੁਰੂ ਜੀ ਨੇ) ਆਗਯਾ ਕੀਤੀ।[3]ਪਾਓ । [4]ਨਾਸ਼ । [5]ਸਮੂਹ ਹਾਥੀ ਘੋੜੇ ਸਹਿਤ ਸਮਾਜ (ਮਿਲੇਗਾ) । [6]ਜੇ ਕੋਈ ਥੋੜਾ (ਪੁਰਸ਼ਾਰਥ) ਕਰੇਗਾ ਉਹ ਥੋੜਾ ਹੀ (ਫਲ) ਪਾ ਲਵੇਗਾ । [7]ਧਰਤੀ ਤੇ । [8]ਜਗਤ ਵਿੱਚ ਮੁੜ ਫੇਰਾ ਨਹੀਂ ਪਵੇਗਾ ।

*ਭੰਗਾਣੀ ਵਲ ਜਦ ਡੇਹਰੇ ਵੱਲੋਂ ਦਰਿਆ ਪਾਰ ਕਰਕੇ ਆਓ ਤਾਂ ਇਕ ਲੰਮਾ ਮੈਦਾਨ ਹੈ ਦਰਿਆ ਦੇ ਕੰਢੇ ਕੰਢੇ,ਜੋ ਚੌੜਾ ਬਹੁਤ ਨਹੀਂ ਪਰ ਕਾਫੀ ਹੈ । ਇਹ ਮੈਦਾਨ ਚੌੜੇ ਦਾਓ ਜਿੱਥੇ ਮੁਕਦਾ ਹੈ ਅੱਗੇ ਕੁਛ ਉਚਾਈ ਉਤੇ ਫੇਰ ਪੱਧਰੀ ਧਰਤੀ ਦਾ ਮੈਦਾਨ ਹੈ,ਸਤਿਗੁਰਾਂ ਨੇ ਇਸ ਉੱਚੇ ਮੈਦਾਨ ਤੇ ਆਪਣੀ ਸੈਨਾ ਦਾ ਡੇਰਾ ਲਵਾਇਆ ਸੀ । ਹੁਣ ਤਕ ਇਸ ਉਚਾਈ ਤੋਂ ਧਾਵਾ ਕਰਨ ਵੇਲੇ ਹੇਠਾਂ ਜਾਣ ਲਈ ਗਊ ਘਾਟ ਰਸਤਾ ਮੌਜੂਦ ਹੈ । ਉਹ ਰੁੱਖ ਭੀ ਖੜਾ ਹੈ ਜਿਸ ਦੇ ਹੇਠਾਂ ਬੀਰਾਸਨ ਹੋਕੇ ਸਤਿਗੁਰਾਂ ਅਮੋਘ ਬਾਣ ਚਲਾਏ ਸਨ । ਅਸਲ ਵਿੱਚ ਇਥੇ ਖੜੋਕੇ ਹੀ ਪਤਾ ਲਗਦਾ ਹੈ ਕਿ ਸਤਿਗੁਰੂ ਜੀ ਰਣ ਵਿਦਯਾ ਦੇ ਕਿੰਨੇ ਪ੍ਰਬੀਨ ਸਨ । ਆਪ ਨੇ ਉਹ ਟਿਕਾਣਾ ਚੁਣਿਆ ਹੈ ਕਿ ਜਿੱਥੇ ਸ਼ੱਤ੍ਰੂ ਦਲ ਸਾਰਾ ਆਪਣੇ ਤੀਰ ਤੁਫੰਗ ਦੀ ਜ਼ਦ ਹੇਠਾਂ ਹੋ ਜਾਂਦਾ ਹੈ । ਇਹ ਮੋਰਚਾ ਜ਼ਰੂਰ ਕੁਛ ਦਿਨ ਪਹਿਲੋਂ ਪੱਕਾ ਕੀਤਾ ਹੋਣਾ ਹੈ । ਦੇਖੋ ਅੰਸੂ ੨੪ ਦਾ ਅੰਕ ੩੬ ਤੇ ੪੦ ।

ਗੁਰੂ ਜੀ ਨੇ ਭੰਗਾਣੀ ਜੁੱਧ ਦਾ ਹਾਲ ਬਚਿੱਤ੍ਰ ਨਾਟਕ ਵਿੱਚ ਆਪ ਲਿਖਿਆ ਹੈ। ਉਸ ਵਿੱਚ ਜੰਗ ਦਾ ਵੇਰਵਾ ਤਾਂ ਹੈ ਪਰ ਭੀਮੇ ਆਦਿ ਦੇ ਕਾਰਣਾਂ ਦਾ ਜ਼ਿਕਰ ਕੋਈ ਨਹੀਂ । ਪਰ ਫਤੇਸ਼ਾਹ ਵੱਲੋਂ ਹਮਲਾ ਹੋਇਆ ਹੈ ਤੇ ਗੁਰੂ ਜੀ ਵੱਲੋਂ ਕੋਈ ਗਲ ਐਸੀ ਨਹੀਂ ਹੋਈ ਕਿ ਓਹ ਜੰਗ ਕਰੇ,,ਇਹ ਗਲ ਇਕ ਸਤਰ ਵਿੱਚ ਸਤਿਗੁਰਾਂ ਨੇ ਆਪ ਉਥੇ ਐਉਂ ਦੱਸੀ ਹੈ 'ਫਤੇਸ਼ਾਹ ਕੋਪਾ ਤਬ ਰਾਜਾ ॥ ਲੋਹ ਪਰਾ ਹਮ ਸੋਂ ਬਿਨ ਕਾਜਾ ॥' †ਪਾ:–ਪੁਨਰ ।

ਸਤਿਗੁਰ ਕੀ ਤਿਹ ਗਿਰਾ ਪ੍ਰਕਾਸ਼ੀ। 'ਹੁਕਮ ਭਯੋ ਮਾਨਹੁ ਸੁਖ ਪਾਵਹੁ ਜਨਮ ਮਰਨ ਕੋ ਬੰਧ ਮਿਟਾਵਹੁ'॥੯॥ਪੁਨ ਸਭਿ ਸੁਭਟਨਿ ਹੁਕਮ ਸੁਨਾਵਾ 'ਗੁਰ ਤੇ ਦਾਨ ਲੇਹੁ ਮਨ ਭਾਵਾ। ਹੋਤਿ ਪ੍ਰਭਾਤਿ ਜੰਗ ਕੀ ਤਯਾਰੀ ਸ਼ਸਤ੍ਰ ਤੁਰੰਗਨਿ ਲੇਹੁ ਸੰਭਾਰੀ' ॥੧੦॥ ਸੁਨਿ ਸੂਰਨਿ ਕੇ ਚਿੱਤ ਉਮਾਹੇ ਬਾਂਛਤਿ ਵਸਤੁ ਲੀਨਿ ਗੁਰ ਪਾਹੇ। ਕਾਤੁਰ ਡਰੇ ਮਨਹੁੰ ਮ੍ਰਿਤੁ ਆਈ ਚਲਨੋ ਚਹੈਂ ਨਿਤ ਕਾਨ ਕਢਾਈ[1]॥੧੧॥ਇਮ ਕਰਤੇ ਸੰਧਯਾ ਹੁਇ ਆਈ। ਖਾਨ ਪਾਨ ਸਭਿ ਕੀਨਿ ਬਨਾਈ। ਹੁਤੇ ਪੰਚ ਸੈ ਸਕਲ ਉਦਾਸੀ। ਮਿਲਿ ਮਸਲਤ ਕੀਨਿਸਿ ਭਯ ਰਾਸੀ[2]॥੧੨॥'ਕਸੋਂ ਨਾਹਕ ਰਣ ਮਹਿੰ ਤੁਮ ਮਰੋ। ਜਾਚਹੁ ਜਗਤ[3], ਜੀਵਕਾ ਕਰੋ। ਲਰਿਬੇ ਸੋਂ ਕਯਾ ਕਾਜ ਹਮਾਰਾ। ਸਾਧ ਫਕੀਰ ਭੇਖ ਤਨ ਧਾਰਾ॥ ੧੩ ॥ ਲਰੇ ਬਿਨਾਂ ਗੁਰ ਕਸੋਂ ਹੂੰ ਨ ਟਰੈ। ਬਹੁਤ ਦਿਵਸ ਤੇ ਤਯਾਰੀ ਕਰੈ। ਨਿਸਾ ਬਿਖੈ ਭਾਜਹੁ ਭਲਿਆਈ[4]। ਨਤੁ ਪ੍ਰਭੁ ਕਰੈਂ ਕੈਦ ਬਰਿਆਈ[5]॥ ੧੪ ॥ ਇਮ ਕਹਿ ਨਿਕਸੇ ਨਿਸਾ ਅੰਧੇਰੀ। ਡੇਰਾ ਤਯਾਗਿ ਗਏ ਬਿਨਬੇਰੀ[6]। ਜੁਦੇ ਜੁਦੇ ਹੁਇ ਦੇਸ਼ ਮਝਾਰਾ। ਜਾਚਿ ਜਾਚਿ ਕਰਿ ਖਾਇਂ ਅਹਾਰਾ ॥੧੫॥ ਜਿਸ ਰਣ ਤੇ ਉਤਸਾਹ ਬਿਹੀਨ।ਫਿਰੇ, ਜਹਾਂ ਕਹਿੰ ਬਨਿ ਬਨਿ ਦੀਨਿ। ਗਹਨੋ ਨ ਖੜਗ, ਭੂਮ ਜਿਸ ਬਸਿ ਹੈ[7]। ਸੋ ਭੋਗਹਿ ਜੋ ਅਸਿ[8] ਕਟ ਕਸ ਹੈ[9] ॥੧੬॥ ਸਵਾ ਜਾਮ ਜਾਮਨਿ ਜਬਿ ਰਹੀ। ਸੁਭਟਨਿ ਬਿਖੈ ਸੁਚੇਤੀ ਗਹੀ।ਆਸਾਵਾਰ ਰਬਾਬੀ ਗਾਵੈਂ। ਕੋਤਿਕ ਲੋਕਰਿ ਸੰਖ ਬਜਾਵੈਂ ॥ ੧੭ ॥ ਕਰਹਿੰ ਪਾਠ ਕੋਤਿਕ ਗੁਰਬਾਨੀ। ਤਨੂ ਸ਼ਨਾਨਹਿ ਪਾਵਨ ਪਾਨੀ[10]। ਦੀਪ ਜਗਾਵਤਿ ਧੂਪ ਧੁਖਾਵਹਿੰ। ਪੁਸ਼ਪਾਂਜੁਲ ਸ਼ਸਤ੍ਰਨਿ ਅਰਪਾਵਹਿੰ ॥੧੮॥ ਦਲ ਮਹਿੰ ਜਿਤ ਕਿਤ ਅਤਿ ਜੈਕਾਰਾ। ਉਤਸਾਹਤਿ ਭਟ ਕਰਹਿੰ ਉਚਾਰਾ।ਸ਼੍ਰੀ ਕਲਗ਼ੀਧਰ ਸੋਚ ਸ਼ਨਾਨੇ।ਆਸਨ ਪਰ ਅਸੀਨ ਕਰਿ ਧਯਾਨੇ॥੧੯॥ਨਿਜ ਸਰੂਪ ਮਹਿੰ ਰਹੇ ਸਮਾਇ।ਜੋ ਸਤਿ ਚਿਤ ਆਨੰਦ ਸਦਾਇ।ਜਗਤਾਧਾਰ ਮਹਿਦ ਮਹੀਆਨ[11]।ਅਚਲ,ਅਨਾਸ਼ੀ,ਸਰਬਸਮਾਨ

---

[1]ਨਿਤ ਦੇ (ਪਾਸ ਰਹਿਣ ਵਾਲੇ) ਹੁਣ ਕੰਨੀ ਕਤਰਾਕੇ ਜਾਣਾ ਚਾਹੁੰਦੇ ਹਨ। [2]ਸਾਰਿਆਂ ਨੇ ਡਰ ਕੇ। [3]ਮੰਗ ਕੇ ਜਗਤ ਵਿਚੋਂ। [4]ਚੰਗੀ ਗਲ ਹੈ। [5]ਜੋਰੋ ਜੋਰੀ। [6]ਛੇਤੀ। [7]ਜਿਸ (ਖੜਗ) ਦੇ ਵੱਸ ਵਿੱਚ ਭੂਮ ਹੈ ਉਹ ਖੜਗ ਫੜੀ ਨਾ। [8]ਤਲਵਾਰ। [9]ਲੱਕ ਨਾਲ ਕੱਸਦਾ ਹੈ। [10]ਪਵਿੱਤ੍ਰ ਪਾਣੀ ਨਾਲ ਸ਼ੂਰ ਨੂੰ ਸ਼ਨਾਨ ਕਰਵਾਂਦੇ ਹਨ। [11]ਜਗਤ ਦਾ ਆਧਾਰ ਤੇ ਵਡਿਆਂ ਤੋਂ ਵਡਾ ਹੈ।

॥੨੦॥ਕਮਲ ਬਿਲੋਚਨ ਮੂੰਦ੍ਰਿਤ ਹੋਏ।ਤਿਸ ਸਮਾਧਿ ਮਹਿੰ ਥਿਰਤਾ ਜੋਏ। ਜੁਗਮ ਘਰੀ ਕੋ ਅੰਮ੍ਰਿਤਵੇਲਾ।ਤਜਜੋਧਸ਼ਾਨ ਸਤਿਗੁਰੂ ਸੁਹੇਲਾ॥੨੧॥ਪੁਨ ਸੁੰਦਰ ਦਸਤਾਰ ਸਜਾਈ।ਊਪਰ ਜਿਗਾ ਬਾਂਧਿ ਦਮਕਾਈ।ਪੁਨ ਧਰਿ ਕਰਿ ਕਲਗ਼ੀ ਬਡ ਸ਼ੋਭਾ। ਜਗਮਗਾਤ ਪਿਖਿ ਕੌਨ ਨ ਲੋਭਾ॥੨੨॥ਸੂਖਮ ਚੀਰ ਪਹਿਰਿ ਗਰ ਜਾਮਾ। ਹੁਤੋ ਦਰਾਜ਼[1] ਸ਼ੁਭਤਿ ਅਭਿਰਾਮਾਨਵਰਤਨੇ,ਸੁੰਦਰ ਭੁਜਦੰਡੇ। ਜਨੁ ਸੌਂਡੀ ਬਡ ਸੁੰਡ ਪ੍ਰਚੰਡੇ[2] ॥੨੩॥ਕੰਚਨ ਕੰਕਨ ਕੇ ਬਿਚ ਹੀਰੇ। ਕੋਰਦਾਰ ਕਾਰੀਗਰ ਚੀਰੇ। ਦੀਪਤਿ ਦੋਨਹੁੰ ਕਾਨਨ ਕੁੰਡਲ[3]। ਸ਼ਮਸ਼ ਤਨਕ[4] ਸ਼ੋਭਤਿ ਮੁਖਮੰਡਲ ॥੨੪॥ ਇਮ ਪਹਿਰਤਿ ਪ੍ਰਕਾਸ਼ ਹੁਇ ਆਧੋ। ਦਿਨਕਰ ਉਦਸੋ ਵਾਰ ਭੋਗਾਧੋ[5]। ਭੀ ਅਰਦਾਸ ਸਭਿਨਿ ਸਿਰ ਨਾਵਾ। ਤਬਿ ਇਕ ਸ਼ੀਘ੍ਰਹਿ ਬੈਨ ਅਲਾਵਾ ॥੨੫॥ 'ਸੁਨੀਅਹਿ ਮਹਾਰਾਜ ਅਬਿਨਾਸ਼ੀ ! ਗਏ ਭਾਜ ਨਿਸ ਬਿਖੈ ਉਦਾਸੀ। ਸ਼੍ਰੀ ਮੁਖ ਤੇ ਸੁਨਿ ਕੈ ਰਣ ਕਰਨੋ। ਜਿਯਨ ਹੋਤੁ ਭਾ ਧੀਰਜ ਹਰਨੋ' ॥ ੨੬॥ ਬਿਕਸਿ ਬਦਨ ਅਰ-ਬਿੰਦ ਬਖਾਨਾ।'ਦੇਖਸੋ ਭਲੇ ਕਿ ਨਹਿੰ ਸੋ ਥਾਨਾ। ਗਏ ਭਾਜ ਸਗਲੇ ਇਕ ਬਾਰੀ। ਰਹਸੋ ਕਿ ਨਹਿੰ ਕੋ ਧੀਰਜ ਧਾਰੀ ॥ ੨੭ ॥ ਰਾਖਸੋ ਬੀਜ ਕਿ ਉਖ-ਰਸੋ ਸਾਰੇ। ਹੁਤੋ ਸਾਰ ਕੈ ਫੋਕਟ ਕਸਾਰੇ[6]। ਸੁਨਿ ਸਿੱਖਨ ਕਰ ਜੋਰਿ ਉਚਾਰਾ। 'ਸਭਿਨਿ ਮਹੰਤ ਏਕ ਤਨ ਭਾਰਾ॥੨੮॥ ਮੂੰਦ੍ਰਿਤ ਲੋਚਨ ਕਰਿ ਥਿਰ ਹੋਵਾ।ਚੇਲਨਕੋ ਜੋ ਵਾਕ ਨ ਜੋਵਾ[7]।ਨਾਮ ਕ੍ਰਿਪਾਲ ਮਨਹੁੰ ਸ਼ਿਵ ਬੈਸਾ। ਥਿਰਸੋ ਅਡੋਲ ਸਮਾਧੀ ਹੈਸਾ[8] ॥੨੯॥ ਕਲਗ਼ੀਧਰ ਸ਼੍ਰੀ ਮੁਖ ਮੁਸਕਾਨੇ। ਭਏ ਪ੍ਰਸੰਨ ਕ੍ਰਿਪਾਰਸ ਸਾਨੇ। 'ਰਹਸੋ ਮੂਲ ਤੌ ਸਭਿ ਕਿਛ ਹੋਵੈ।ਸ਼ਾਖਾ ਪੱਤ੍ਰ ਫੂਲ ਫਲ ਜੋਵੈਂ ॥ ੩੦॥ ਜੇ ਕਰਿ ਜਰ[9] ਉਖਰਤਿ ਇਸ ਬਾਰਾ। ਬਹੁਰ ਨ

---

[1]ਲੰਮਾ। [2]ਹਾਥੀ ਦੀ ਸੁੰਡ ਵਰਗੇ ਬਡੇ ਤੇ ਸੁੰਦਰ ਭੁਜਦੰਡਾਂ ਤੇ ਨਵਰਤਨੇ ਪ੍ਰਕਾਸ਼ ਰਹੇ ਹਨ। [ਸੌਂਡੀ=ਸੁੰਡ ਵਾਲਾ, ਹਾਥੀ]। [3]ਪ੍ਰਕਾਸ਼ ਕਰਦੇ ਹਨ ਦੋਹਾਂ ਕੰਨਾਂ ਵਿਚ ਕੁੰਡਲ। [4]ਦਾੜ੍ਹਾ ਛੋਟਾ ਜਿਹਾ। [5]ਸੂਰਜ ਚੜ੍ਹ ਵਾਰ (ਦਾ) ਭੋਗ ਪਿਆ। [6](ਖੇਤ ਵਿਚ ਸਫਲ) ਫਸਲ ਹੈਸੀ ਕਿ ਨਿਫਲੇ ਝਾੜਾਂ ਵਾਲੇ ਕਿਆਰੇ ਸਨ। [ਸਾਰ=ਤੱਤ੍ਰ ਵਾਲਾ। ਜੋ ਫ਼ਸਲੀ ਜ਼ਿਮੀਂ ਨੂੰ ਬੀ ਸਾਰ ਕਹਿੰਦੇ ਹਨ ਭਾਵ ਫਸਲ ਤੋਂ ਹੀ ਹੈ। ਫੋਕਟ=ਫੋਕੀਆਂ ਫਲੀਆਂ ਵਾਲੇ ਯਾ ਨਿਫਲੇ ਝਾੜ]। [7]ਚੇਲਿਆਂ ਦੀ ਗਲ ਵਲ ਉਸ ਨਹੀਂ ਡਿੱਠਾ, ਪਰੰਤੂ ਸੁਧ ਪਾਠ ਚਾਹੀਦਾ ਹੈ 'ਚੇਲਨ ਕੋ ਜੋਵਾ ਕਿ ਨ ਜੋਵਾ'=(ਪਤਾ ਨਹੀਂ) ਚੇਲਿਆਂ ਨੂੰ ਭੇਜਦਿਆਂ (ਉਸ ਨੇ) ਡਿੱਠਾ ਹੈ ਕਿ ਨਹੀਂ। ਲਿਖਾਰੀ ਦੀ ਕਲਮ--ਉਕਾਈ ਜਾਪਦੀ ਹੈ। [8]ਸਮਾਧੀ ਵਿਚ ਹੈ। [9]ਜੜ੍ਹ।

ਬਨਤੋ ਕਛੂ ਅਕਾਰਾ। ਗੁਰ ਘਰ ਤੇ ਜਾਤੇ ਇਹ ਟੂਟ। ਭੇਖ ਨ ਚਲਤਿ ਹੋਤਿ ਹੈਂ ਹੂਟ[1]॥੩੧॥ਜਬਿ ਲਗਿ ਹੈ ਜਿਸ ਕੋ ਸਿਰ ਕਾਇਮ। ਜਗ ਜਾਨੈ ਤਬਿ ਲੌ ਜੰਗ ਦਾਇਮ[2]। ਰਹਸੋ ਮਹੰਤ ਜਿ ਧੀਰ ਨ ਛੋਰਾ। ਚੇਲਾ ਬਨਹਿੰ ਆਨਿ ਗਨ ਔਰਾ ॥੩੨॥ ਜਾਹੁ ਅਬਹਿ ਤਿਹ ਲੇਹੁ ਬੁਲਾਈ। ਰਖੀ ਭੇਖ ਕੀ ਲਾਜ ਬਡਾਈ[3]।ਹੁਕਮ ਸੁਨਤਿ ਗੁਰ ਕੋ ਸਿਖ ਗਯੋ।ਧਯਾਨ ਬਿਖੈ ਚਿਤ ਦੇਖਤਿ ਭਯੋ ॥ ੩੩ ॥ ਅੰਗ ਹਿਲਾਇ ਸਮਾਧਿ ਛੁਟਾਈ। ਬਿਕਸੇ ਲੋਚਨ ਜੁਤਿ ਅਰੁਨਾਈ[4]। ਮਸਤਕ ਟੇਕਿ ਕਹਸੋ ਸਿਖ ਤਬੈ। 'ਤੁਮ ਕੋ ਪ੍ਰਭੂ ਹਕਾਰਤਿ ਅਬੈ ॥ ੩੪ ॥ ਕਰਤਿ ਉਤਾਇਲ ਮੋਹਿ ਪਠਾਯੋ। ਇਸ ਕਾਰਨ ਤੇ ਧਯਾਨ ਛੁਟਾਯੋ। ਯਾਂਤੇ ਛਿਮਾ ਮੋਹਿ ਪਰ ਧਰੀਅਹਿ। ਸ਼੍ਰੀ ਸਤਿਗੁਰ ਕੇ ਨਿਕਟਿ ਸਿਧਰੀਅਹਿ' ॥ ੩੫॥ ਤਤਛਿਨ ਉਠਸੋ ਹੁਕਮ ਸੁਨਿ ਗੁਰ ਕੋ। ਕੋਹਰਿ ਸਮ ਉਤਸਾਹਤਿ ਉਰ ਕੋ।ਸ਼ੀਘਰ ਕਰਤਿ ਗੁਰ ਨਿਕਟਿਸਿਧਾਰਾ। ਪਹੁੰਚਸੋ ਦਰਸ਼ਨ ਚਾਰੁ[5] ਨਿਹਾਰਾ ॥ ੩੬ ॥ ਦੋਨੋ ਹਾਥ ਜੋਰਿ ਕਰਿ ਨਮੋ। ਆਇਮਿਲੇ ਬੈਠਸੋ ਤਿਹ ਸਮੋ।ਦੀਰਘ ਜਟਾਜੂਟ ਸਿਰ ਬਾਧਾ[6]।ਰੋਕਿਰਿਖੀ-ਕਨ[7] ਮਨ ਜਿਹ ਸਾਧਾ ॥੩੭॥ ਸਰਬੰਗਨ ਮਹਿੰ ਲਗੀ ਬਿਭੂਤ। ਸ਼ੋਭਤਿ ਮਨੋ ਦੱਤ ਅਵਧੂਤ[8]। ਤਪ ਕੋ ਤੇਜ ਦਿਪਤਿ ਹੈ ਐਸੇ। ਰਿਖੀਅਨਿ ਮਹਿੰ ਘਟਨੰਦਨ ਜੈਸੇ[9]॥੩੮॥ਬ੍ਰਹਮਚਰਜ ਮਹਿੰ ਬਡੋ ਸੁਪੱਤਾ[10]। ਗੁਰ ਕੇ ਚਰਨ ਨਾਮ ਰਸ ਮੱਤਾ।ਕਰ ਪਗ ਕੇ ਨਖ ਬਧੇ ਬਿਸਾਲਾ।ਕਸੀ ਕੁਪੀਨ[11] ਦਿਪਤ ਬਡ ਭਾਲਾ ॥੩੯॥ ਇਕ ਤੂੰਬਾ ਹਿਤ ਪੀਵਨ ਬਾਰੀ[12]। ਕੁਤਕਾ ਗਹੇ ਹਾਥ ਮੈਂ ਭਾਰੀ।ਸ਼ਮਸ ਬਦਨ ਪਰ ਝਮਕਤਿ ਅਹੈ। ਬਸਤ੍ਰ ਬਿਹੀਨ ਦਿਗੰਬਰ[13] ਰਹੈ ॥ ੪੦ ॥ ਤਨ ਸਥੂਲ[14] ਅਰੁ ਪੇਟ ਬਿਸਾਲਾ। ਲਾਂਬੀ ਭੁਜਾ ਮਹਾਂ ਬਲ ਵਾਲਾ। ਸਤਿਗੁਰ ਸਨਮੁਖ ਮਹਿਦ ਸੁਹਾਯੋ। ਮਨੋ ਗਯਾਨ[15] ਢਿਗ ਤਪ[16] ਚਲਿ ਆਯੋ॥੪੧॥ ਕਿਧੌਂ ਬਿਸ਼ਨੁ ਕੇ ਦਰਸ਼ਨ ਕਾਰਨ। ਮਹਾਂਦੇਉ ਬੈਠਸੋ

[1]ਨਿਖੁੱਟ ਜਾਂਦੇ। [2]ਇਹ ਇਕ ਕਹਾਵਤ ਹੈ:—ਸਿਰ ਕਾਇਮ ਤੇ ਜੰਗ ਦਾਇਮ। ਜੇ ਸਰਦਾਰ ਜੀਉਂਦਾ ਰਹੇ ਤਾਂ ਜੰਗ ਜਾਰੀ ਰਹਿ ਸਕਦਾ ਹੈ। ਭਾਵ ਇਹ ਕਿ ਜੇ ਮਹੰਤ ਨਹੀਂ ਭੇਜਿਆ ਤਾਂ ਸੰਪ੍ਰਦਾ ਨਾਲ ਨਹੀਂ ਟੁੱਟੀ, ਕਿਉਂਕਿ ਜੇ ਮਹੰਤ ਕਾਇਮ ਹੈ ਤਾਂ ਸੰਪ੍ਰਦਾ ਤਾਂ ਇਸ ਨੇ ਬਣਾ ਲੈਣੀ ਹੈ। [3]ਲਾਲੀ। [4]ਸੁੰਦਰ। [5]ਜਟਾਵਾਂ ਦਾ ਜੂੜਾ ਸਿਰ ਤੇ ਬੱਧਾ ਹੋਇਆ। [6]ਇੰਦ੍ਰੀਆਂ। [7]ਦੱਤਾ ਤ੍ਰੇਯ [ਦੇਖੋ ਸ਼੍ਰੀ ਗੁਰ ਨਾਨਕ ਪ੍ਰਕਾਸ਼ ਪੂਰਃ ਅਧਯਾਃ ੬੫ ਅੰਕ ੫੭]। [8]ਘੜੇ ਤੋਂ ਜੰਮਿਆ ਰਿਖੀ ਭਾਵ ਅਗਸਤ। [9]ਅਥਰੋ ਵਾਲਾ। (ਅ) ਸ਼ੁਸ਼ਟ ਪਾਠ। [10]ਲੰਗੋਟੀ। [11]ਜਲ। [12]ਨੰਗਾ। [13]ਮੋਟਾ। [14]ਭਾਵ ਗੁਰੂ ਜੀ। [15]ਭਾਵ ਮਹੰਤ।

ਰਿਪੁ ਦਾਰਨ[1]। ਰਾਮਚੰਦ ਢਿਗ ਕਿਧੌਂ ਅਗਸਤ[2]। ਇਮ ਅਵਲੋਕਤਿ ਸਿੱਖ ਸਮਸਤ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਕ੍ਰਿਪਾਲ ਮਹੰਤ' ਪ੍ਰਸੰਗ ਬਰਨਨੰ ਨਾਮ ਤੀਨ ਬਿੰਸਤੀ ਅੰਸੂ ॥ ੨੩ ॥

੨੪. [ਮਹੰਤ ਕ੍ਰਿਪਾਲ। ਦਲ ਦੀ ਚੜ੍ਹਾਈ]।

ਦੋਹਰਾ ॥ ਸ਼੍ਰੀ ਗੁਰੁ ਗੋਵਿੰਦ ਸਿੰਘ ਜੀ ਸਨਮੁਖ ਦੇਖਿ ਮਹੰਤ। ਮੁਸਕਾਵਤਿ ਬੋਲੇ ਬਚਨ ਕਲਗ਼ੀ ਸੀਸ ਸੁਭੰਤਿ ॥੧॥ ਚੌਪਈ ॥ 'ਕਹੋ ਮਹੰਤ ! ਚੇਲਕਾ ਕਹਾਂ[3]? ਨਿਤ ਜੋ ਅਚਹਿੰ ਤਿਹਾਵਲ ਮਹਾਂ। ਖੇਤ ਮੁਲਾਇਮ ਚਰਬੇਹਾਰੇ। ਪਸੁ ਹਰਿਆਊ[4] ਮਨਿੰਦ ਸਿਧਾਰੇ ॥ ੨ ॥ ਕੁਗਤਨ ਹਿਤ[5] ਕਰਾਹਿ ਨਿਤ ਬਾਂਛੇ[6]। ਗਮਨਹਿ ਸੰਗਤਿ ਮਹਿੰ ਜਿਤ ਆਛੇ[7]। ਕਾਰਜ ਪਰੇ ਛੋਰ ਇਮ ਗਏ। ਜਿਮ ਪਾਹੁਨ ਨਿਸ ਬਸਿ ਸੁਖ ਲਏ[8] ॥ ੩ ॥ ਕਹਾਂ ਭਯੋ ਜੋ ਉਡਗਨ[9] ਨਾਂਹੀ। ਦਿਪਤੈ ਚੰਦ ਦਸੌਂ ਦਿਸ਼ਿ ਮਾਂਹੀ'। ਸੁਨਤਿ ਕ੍ਰਿਪਾਲ ਮਹੰਤ ਉਚਾਰੀ। 'ਗੁਰ ਚੇਲੇ ਸਭਿ ਸ਼ਰਣਿ ਤੁਮਾਰੀ ॥ ੪ ॥ ਭਲੇ ਬੁਰੇ ਸੰਭਾਰਨ ਵਾਰੇ। ਤੁਮ ਹੋ, ਗੁਰ ਪੂਰਨ ਬਲਿ ਭਾਰੇ। ਬਡੇ ਭਾਗ ਕੈ ਪ੍ਰਾਪਤਿ ਹੋਵਾ[10]। ਸੰਕਟ ਜਨਮ ਮਰਨ ਕੋ ਖੋਵਾ ॥ ੫ ॥ ਬ੍ਰਹਮਾਦਿਕ ਸਨਕਾਦਿਕ ਸਾਰੇ। ਸ਼ੇਖ ਸਾਰਦਾ[11] ਪਾਇੰ ਨ ਪਾਰੇ*। ਧਯਾਨ ਵਿਖੈ ਜੋਗੀਸ਼ਰ ਧਯਾਵੈਂ। ਰਿਖਿ ਨਾਰਦ ਤੇ ਆਦਿਕ ਗਾਵੈਂ ॥੬॥ ਇੰਦ੍ਰਾਦਿਕ, ਸੁਰ, ਕਿੰਨਰ, ਜੱਛ। ਬਿੱਦਜਾਧਰ, ਗੀਧ੍ਰਬ ਪ੍ਰਤੱਛ। ਚਰਨ ਕਮਲ ਤੁਵ ਕਰਹਿੰ ਅਰਾਧਨ। ਤਪ ਆਦਿਕ ਸਾਧਹਿੰ ਗਨ ਸਾਧਨ ॥ ੭ ॥ ਹਮ ਲੋਕਨਿ ਕੇ ਭਾਗ ਬਡੇਰੇ। ਲੋਚਨ ਗੋਚਰ ਤੁਮ ਕੌ ਹੋਰੇ। ਮਨ ਬਾਨੀ ਕੋ ਬਿਸ਼ੈ ਨ ਹੋਈ। ਭਾਖਤਿ ਸ਼੍ਰੁਤਿ ਸਿੰਮ੍ਰਿਤਿ ਸਭਿ ਕੋਈ ॥੮॥ ਅਸ ਪ੍ਰਭੁ ਪਾਇ ਕੌਨ ਤਜਿ ਸਕੈਂ। ਜਿਸ ਕੇ ਪਦ ਸਰੋਜ ਸੁਰ ਤਕੈਂ[12]। ਭੂਲ ਚੂਕ ਦਾਸਨ ਤੇ ਹੋਇ। ਬਖਸ਼ਨਹਾਰ ਪ੍ਰਭੂ ਤੁਮ ਸੋਇ॥੯॥ ਜਿਸ ਕੇ ਉਰ ਨਿਸ਼ਚਾ ਅਸ ਦੇਤਿ। ਤਿਹ ਨਿਜ ਸੰਗ ਮਿਲਾਇ ਸੁ ਲੇਤਿ[13]।

[1]ਦੱਲਣੇ ਵਾਲਾ। (ਯਾ) ਭਜਾਨਕ (ਕਾਮ) ਦਾ ਵੈਰੀ ਸ਼ਿਵ (ਮਾਨੋ) ਬੈਠਾ ਹੈ। [2]ਸ਼੍ਰੀ ਗੁਰੂ ਨਾਨਕ ਪ੍ਰਕਾਸ਼ ਪੂਰਬਾਰਧ ਅਧਜਾ: ੧੪ ਅੰਕ ੫੭ ਵਿਚ ਇਸੇ ਖਿਆਲਨੂੰ ਇਸਤਰ੍ਹਾਂ ਕਥਨ ਕੀਤਾ:— 'ਕੁੰਭਜ ਨਿਕਟ ਰਘੁਤਮ ਜੋਸ਼ੇ'। [3]ਚੇਲੇ ਕਿੱਥੇ ਹਨ ? [4]ਹਰੇ ਪੱਤੇ ਜਿੱਥੇ ਦਿੱਸਣ ਉਥੇ ਦੌੜ ਕੇ ਅੱਪੜਨ ਵਾਲਾ ਪਸੂ। [5]ਖਾਣ ਵਾਸਤੇ। [6]ਚਾਂਹਵਦੇ ਸੀ। [7]ਜਿੱਥੇ ਚੰਗੇ (ਪਦਾਰਥ ਦੇਖਦੇ ਸੀ)। [8]ਜਿਵੇਂ ਪ੍ਰਾਹੁਣਾ ਸੁਖ ਲੈਕੇ ਰਾਤ ਬਿਤਾਕੇ (ਸਵੇਰੇ ਛੋੜ ਜਾਂਦਾ ਹੈ)। [9]ਤਾਰੇ(ਰੂਪੀ ਚੇਲੇ)। [10]ਕਰਕੇ ਪ੍ਰਾਪਤ ਹੋਇਆ (ਆਪ ਦਾ ਦਰਸ਼ਨ ਅਸਾਂ ਨੂੰ)। [11]ਸ਼ੇਸ਼ਨਾਗ ਅਤੇ ਸਰਸ੍ਵਤੀ। [12]ਦੇਵਤੇ ਤੱਕਦੇ ਹਨ। [13]ਮਿਲਾ ਲੈਂਦੇ ਹੋ (ਅੰਤ ਨੂੰ)। *'ਕੋਟ ਬਿਸ਼ਨ ਬ੍ਰਹਮੇ ਤ੍ਰਿਪੁਰਾਰੀ। ਇਨ ਪਾਵੋਂ ਪਰ ਵਿਜਿਯੋ ਵਾਰੀ'। [ਸੰਤ ਕ੍ਰਿਪਾਲ ਜੀ ਦੀ ਜ਼ਬਾਨੀ, ਗੁਰ ਬਿਲਾਸ ਅੰਕ ੨੩੦ ਧਿਆ ੬।

ਕਹਾਂ ਬੁਧਿ ਹਮ, ਕਰੈਂ ਬਡਾਈ। ਤੁਮਰੀ ਪ੍ਰਭਾ[1] ਤੁਮਹਿੰ ਬਨਿ ਆਈ'॥ ੧੦॥ਏਵ ਪ੍ਰਸ਼ੰਸ਼ਤਿ ਸਾਧ ਕ੍ਰਿਪਾਲ।ਬਿਹਸ ਬਚਨ ਤਬਿ ਕਹਯੋ ਕ੍ਰਿਪਾਲ[2]। ‘ਬ੍ਰਿੰਦ ਗਿਰਿੰਦਨ ਚਮੂੰ ਬਿਲੰਦ।ਹਮ ਪਰ ਚਢਿ ਆਏ ਕਰਿ ਦੁੰਦ[3]॥੧੧॥ ਭੀਮਚੰਦ ਕੇ ਕਹੇ ਕਹਾਏ। ਬਾਇਸ ਧਾਰ[4] ਨ੍ਰਿਪਤਿ ਸਮੁਦਾਏ। ਸਭਿਨਿ ਸਕੇਲੀ ਅਨੀ ਘਨੇਰੀ। ਫਤੇਸ਼ਾਹਿ ਲੇ ਸੈਗ ਬਡੇਰੀ॥੧੨॥ਬਿਨਾ ਕਾਜ* ਮੂਰਖ ਹੈਂਕਾਰੀ। ਲਰਿਬੇ ਹੇਤੁ ਕਰੀ ਅਸ ਤੁਮਾਰੀ†। ਆਜ ਚਢੈਂ ਹਮ ਲੈ ਨਿਜ ਦਲ ਕੋ। ਦੇਖਹਿੰ ਅਪਰ ਦਿਖਾਵਹਿੰ ਬਲ ਕੋ[5] ॥ ੧੩॥ ਤੁਮ ਹੋ ਸੈਤ ਸਰੂਪ ਸਮਰੱਥ। ਕਹੋ ਬਿਜੈ ਹੁਇ ਕਿਸ ਕੇ ਹੱਥ ? ਕੌਨ ਤਜੈ ਰਨ-ਖੇਤ ਪਲਾਵਹਿ?ਕੌਨ ਜੀਤ ਸ਼ੀਘਰ ਘਰ ਜਾਵਹਿ?॥੧੪॥ਨਾਮ ਕ੍ਰਿਪਾਲ ਕ੍ਰਿਪਾਲ ਸਰੂਪ[6]। ਕਹੋ ਬਤਾਵਨਿ ਬਾਤ ਅਨੂਪ'। ਸੁਨਿ ਮਹੀਤ ਦ੍ਰਿਗ ਤੇ ਜਲ ਢੇਰੇਂ'।‘ਕਹੌਂ ਬਾਕ ਸੁਨੀਅਹਿ ਪ੍ਰਭੂ ਮੇਰੇ॥੧੫॥ਖੇਲ ਅਨੇਕ ਰਚਹੁ ਮਨ ਭਾਏ।ਨਰ ਲੀਲਾ ਅਨੁਸਾਰਿ ਬਨਾਏ।ਪ੍ਰਥਮ ਸ਼ੱਤ੍ਰੂ ਮਧੁਕੈਟਭ ਭਾਰੀ। ਬਿਧਿ ਸਹਾਇ ਹਿਤ[7] ਸੋ ਲਿਯ ਮਾਰੀ॥੧੬॥ਪੁਨ ਸਤਿਜੁੱਗ ਮਹਿੰ ਦਿਤੀ ਸੁ ਨੰਦ।ਹਿਰਨਕਸ਼ਪ ਹਿਰਨਾਛ ਨਿਕੰਦ[8]।ਤ੍ਰੇਤੇ ਮਹਿੰ ਰਾਵਨ ਬਲਵਾਨਾ। ਤੀਨ ਲੋਕ ਮਹਿੰ ਤਪਸੋ ਮਹਾਨਾ ॥੧੭॥ਤਿਸ ਕੇ ਸੈਗ ਘਾਲਿ ਘਮਸਾਨਾ। ਕੁੰਭਕਾਨ ਭ੍ਰਾਤਾ ਮਹੀਆਨਾ[9]। ਮੇਘਨਾਦ, ਅਤਿਕਾਇ[10] ਬਿਲੰਦੇ। ਸਭਿਨਿ ਸਮੇਤ ਬਿਨਾਸ਼ ਅਨੰਦੇ ॥ ੧੮ ॥ ਭਾਰਤ[11] ਦ੍ਵਾਪੁਰ ਮਹਿੰ ਬਡ ਘਾਲਾ। ਜਰਾਸੰਧ ਤੇ ਆਦਿ ਨ੍ਰਿਪਾਲਾ।ਅਨ ਗਨ ਸੈਨਾ ਸਹਿਤ ਸੰਘਾਰਾ। ਧਰਾ ਬਿਸਾਲ ਭਾਰ ਨਿਰਵਾਰਾ ॥ ੧੯ ॥ ਕਲੀ ਕਾਲ ਮਹਿੰ ਅਬਿ ਤਨ ਧਰਨੋ।ਚਾਹਤਿ ਹੋ ਖਲ ਦਲ ਬਲ[12] ਹਰਨੋ। ਦਿਪਤ ਪ੍ਰਚੰਡ ਮਹਿਦ ਭੁਜ-ਦੰਡੇ। ਬਲ ਆਸ਼੍ਰੈ‡ ਰਿਪੁ ਗਨ ਕਰਿ ਖੰਡੇ[13]॥੨੦॥ ਬ੍ਰਹਮਾਦਿਕ ਜਿਸ ਤੇ ਡਰਪਾਏ। ਐਸੇ ਬਲੀ ਬਿਲੰਦ ਤੁਮ ਘਾਏ। ਕਲਿ ਨਰ ਬਪੁਰੇ ਕਹਾਂ

[1]ਸ਼ੋਭਾ, ਉਪਮਾ। [2]ਭਾਵ ਗੁਰੂ ਜੀ ਨੇ। [3]ਰੌਲਾ; ਜ਼ੋਰ ਸ਼ੋਰ ਕਰਕੇ। [4]ਬਾਈਧਾਰ। [5]ਹੋਰਨਾਂ ਦਾ ਬਲ ਦੇਖੀਏ ਤੇ ਆਪਣਾ ਦਿਖਾਈਏ। [6]ਕ੍ਰਿਪਾ ਦਾ ਰੂਪ ਕ੍ਰਿਪਾਲ ਨਾਮ ਵਾਲੇ ਹੋ। [7]ਗੋਰਿਆ। [8]ਬ੍ਰਹਮਾਂ ਦੀ ਸਹਾਇਤਾ ਵਾਸਤੇ। [9]ਦਿੱਤੀ ਦੇ ਪੁੱਤ੍ਰ ਹਿਰਨਕਸ਼ਪ ਤੇ ਹਿਰਨਾਕਸ਼ ਨਾਸ਼ ਕੀਤੇ। [10]ਵੱਡਾ। [11]ਰਾਵਣ ਦੇ ਇਕ ਪੁੱਤ੍ਰ ਦਾ ਨਾਮ ਅਤਿਕਾਇ ਸੀ ਜਿਸ ਨੂੰ ਲਛਮਨ ਨੇ ਮਾਰਿਆ ਸੀ। [12]ਮਹਾਭਾਰਥ (ਦਾ ਜੁੱਧ)। [13]ਦੁਸ਼ਟਾਂ ਦੇ ਦਲ ਦਾ ਬਲ। [14]ਟੁਕੜੇ ਟੁਕੜੇ ਕਰ ਦੇਣ ਵਾਲੇ।

*ਸ਼੍ਰੀ ਮੁਖ ਵਾਕ 'ਲੋਹ ਪਰਾ ਹਮ ਸੋਂ ਬਿਨ ਕਾਜਾ' ਵਲ ਇਸ਼ਾਰਾ ਹੈ।

†ਪਾਃ—ਅਗਵਾਰੀ। ‡ਪਾਃ—ਬਿਚ ਆਸ਼੍ਰੈ।

ਅਗਾਰੀ। ਕੋ ਸਮਾਨ ਹੁਇ ਸਕੈ ਤੁਮਾਰੀ ॥੨੧॥ ਜੱਛ ਸੁਰਾਸੁਰ ਆਦਿ* ਪ੍ਰਚੰਡ। ਸਭਿ ਪਰ ਅਹੈ ਆਪ ਕੋ ਦੰਡ। ਬਿਜੈ ਲੱਛਮੀ[1] ਸੰਗ ਤੁਮਾਰੇ। ਸਦਾ ਬਸਹਿ, ਨਹੀਂ ਜਾਹਿ ਕਿਨਾਰੇ[2] ॥ ੨੨ ॥ ਮਿਲਹਿੰ ਮ੍ਰਿੱਗ ਜੋ ਸਗਰੇ ਕਾਨਨ। ਕੇਹਰਿ ਨਾਦਿ ਸੁਨਹਿੰ ਜਬਿ ਕਾਨਨ[3]।ਹੋਇੰ ਪਲਾਇਨ, ਸਮੁਖ ਨ ਆਨਨ[4]।ਗਰਜਤਿ ਬਲ ਤੇ ਸਮ ਤਾ ਆਨ ਨ[5]॥੨੩॥ਤਿਮ ਨਹਿੰ ਠਹਿਰਹਿੰ ਜੰਗ ਪਹਾਰੀ। ਪਿਖਿ ਤੁਮ ਭਾਜਹਿੰ ਲਾਜ ਬਿਸਾਰੀ[6]। ਏਵ ਕ੍ਰਿਪਾਲ[6] ਕ੍ਰਿਪਾਲਹਿ ਸਾਥਾ[7]। ਬਚਨ ਬਿਲਾਸ ਕਰਹਿ ਰਣ ਗਾਥਾ ॥ ੨੪ ॥ ਇਤਨੇ ਮਹਿੰ ਦੈ ਸਿਖ ਚਲਿ ਆਏ। ਧਰਹਿੰ ਉਤਾਇਲ ਬੰਦਨ ਗਾਏ[8]।'ਮਹਾਰਾਜ! ਸੁਨੀਐ ਸਭਿ ਗਾਥਾ। ਪਠਯੋ ਹੁਤੋ ਨਰ ਅਰਿ ਦਲ ਸਾਥਾ[9] ॥ ੨੫ ॥ ਸੋ ਤੁਰਨ ਹੀ ਚਲਿ ਕਰਿ ਆਯੋ। [10]ਢਤੇਸ਼ਾਹ ਕੋ ਕੂਚ ਕਰਾਯੋ। ਭੰਗਾਨੀ ਕੇ ਸਨਮੁਖ ਆਵਤਿ। ਬ੍ਰਿੰਦ ਦੁੰਦਭੀ ਊਚ ਬਜਾਵਤਿ ॥੨੬॥ ਅਨ ਗਨ ਦਲ ਉਰੜ ਕਰਿ ਆਏ। ਚਹਿੰ ਰਾਵਰ ਸੋਂ ਜੰਗ ਮਚਾਏ। ਸੁਨਿ ਬ੍ਰਿਤੰਤ ਮੈਂ ਚਢਯੋ ਤੁਰੰਗ। ਸੁਧ ਹਿਤ ਆਯੋ ਤੁਰਨ ਸੰਗ[11]॥੨੭॥ਆਗੇ ਜਿਮ ਸਾਹਿਬ ਮਨ ਭਾਵੈ। ਤਥਾ ਧਰਤਿਬੇ ਮਹਿੰ ਸਭਿ ਆਵੈ'। ਇਮ ਸੁਨਿ ਕਰਿ ਸਾਹਿਬ ਸਵਧਾਨਾ। ਸ਼੍ਰੀ ਮੁਖ ਤੇ ਤਬਿ ਹੁਕਮ ਬਖਾਨਾ ॥੨੮॥ 'ਦਿਹੁ ਬਜਾਇ ਰਣਜੀਤ ਨਗਾਰਾ। ਤਯਾਰ ਹੋਇ ਜਿਸ ਤੇ ਦਲ ਸਾਰਾ'। ਤਤਛਿਨ ਅਪਨੇ ਸ਼ਸਤ੍ਰ ਮੰਗਾਏ। ਤੁਰਤ ਦਾਸ ਲੈ ਪਾਸ ਟਿਕਾਏ ॥ ੨੯ ॥ ਪ੍ਰਥਮ ਗੁਰੂ ਭਗਵਤੀ ਮਨਾਈ। ਸ਼੍ਰੀ ਨਾਨਕ ਸਿਮਰੰਤਿ ਸਹਾਈ। ਹੀਰੇ ਕੰਚਨ ਮੁਸ਼ਟ ਜਰਾਊ। ਨਿਰਮਲ ਖਰ ਧਾਰਾ ਚਮਕਾਊ ॥ ੩੦ ॥ ਐਸੇ ਖੜਗ ਦੀਹ ਗਰ ਪਾਯੋ[12]।ਪੁਨ ਤਰਕਸ਼[13]ਨਿਜ ਹਾਥ ਉਠਾਯੋ। ਮੁਕਤਾ ਗੁੱਛ ਲਰਕਤੇ ਸੰਗ। ਦਿਢ ਦੀਰਘ ਖਰ[14] ਭਰੇ ਖਤੰਗ[15] ॥੩੧॥ ਗਰ ਮਹਿੰ ਪਾਇ ਕਸਯੋ ਕਟ† ਸਾਥਾ। ਪੰਨਗ‡ ਸਦਨ ਕਿਧੌਂ ਦੁਤਿ ਭਾਥਾ[16]। ਧਨੁਖ ਕਠੋਰ ਗਹਯੋ ਨਿਜ

---

[1]ਜਿੱਤ ਦੀ ਦੇਵੀ। [2]ਲਾਂਭੇ ਨਹੀਂ ਹੁੰਦੀ। [3]ਜਦੋਂ ਕੰਨਾਂ ਵਿਚ। [4]ਸਾਹਮਣੇ ਨਹੀਂ ਮੂੰਹ (ਕਰਦੇ)। [5]ਉਸਦੇ ਸਮਾਨ ਬਲ ਨਾਲ ਹੋਰ (ਕੋਈ) ਨਹੀਂ ਗੱਜ ਸਕਦਾ। [6]ਮਹੰਤ। [7]ਭਾਵ ਗੁਰੂ ਜੀ ਨਾਲ। [8]ਛੇਤੀ ਨਾਲ ਨਮਸਕਾਰ ਕਰਕੇ ਕਹਿਣ ਲਗੇ। [9]ਸ਼ੱਤ੍ਰੂ ਦੀ ਸੈਨਾਂ ਵਿਚ। [10](ਤੇ ਨਰ ਇਹ ਖਬਰ ਦੇਂਦਾ ਹੈ ਕਿ)'''। [11]ਛੇਤੀ ਨਾਲ। [12]ਗਲ ਵਿਚ ਪਾਇਆ। [13]ਭੱਥਾ। [14]ਤਿੱਖੇ। [15]ਤੀਰ। [16]ਭੱਥੇ ਦੀ ਸ਼ੋਭਾ ਐਉਂ ਹੈ ਕਿ ਇਹ ਮਾਨੋਂ ਸੱਪਾਂ ਦਾ ਘਰ ਹੈ।

*ਪਾ:—ਆਦਿ। †ਪਾ:—ਸਬ। ‡ਪਾ:—ਪੰਕਤਿ।

ਹਾਥਾ। ਹਯ ਆਵਾਹਨ ਕੀਨਸਿ ਨਾਥਾ ॥੩੨॥ ਕੋਤਿਕ ਸੁਭਟ ਦੁਰਗ ਮਹਿੰ ਛੋਰੇ। 'ਹੁਇ ਸੁਚੇਤ ਰੱਛਹੁ ਚਹੁੰ ਓਰੇ'। ਤਬਿ ਪਾਂਚਹੁ ਭ੍ਰਾਤਾ ਚਲਿ ਆਏ। ਸ਼ਸਤ੍ਰ ਸੁਹਾਵਤਿ ਅੰਗ ਲਗਾਏ ॥ ੩੩ ॥ ਮਨੋ ਪੰਚ ਪਾਂਡਵ ਇਹ ਸੋਹੈਂ। ਰਣ ਕੇ ਹੇਤੁ ਚਢੇ ਬਡ ਰੋਹੈਂ। ਸੈਗੋ ਸ਼ਾਹ ਬਿਸਾਲ ਜਿਨਹੁੰ ਮੈਂ। ਆਯੁਧ ਬਿੱਦਯਾ ਨਿਪੁਨ ਤਿਨਹੁੰ ਮੈਂ ॥੩੪॥ ਜੀਤਮੱਲ ਦੂਜੋ ਬਡ ਜੋਧਾ। ਰਿਪੁਗਨ ਮ੍ਰਿਗਨ,ਸ਼ੇਰ ਜਿਮ ਕ੍ਰੋਧਾ। ਨਾਮ ਗੁਲਾਬ ਚੰਦ ਹੈ ਤੀਜੋ। ਜਿਹ ਸਮ ਤੁਪਕ ਹਤਹਿ ਨਹਿੰ ਬੀਜੋ[1] ॥੩੫॥ ਚਤੁਰਥ ਗੰਗਾਰਾਮ ਸੁਹਾਯੋ। ਸ਼ਸਤ੍ਰ ਸਜਾਇ ਜੰਗ ਹਿਤ ਆਯੋ। ਪੰਚਮ ਚਢਨੋ ਮਾਹਰੀ ਚੰਦ। ਚਹਤਿ ਉਤਾਇਲ[2] ਸ਼ੱਤ੍ਰੁ ਨਿਕੰਦ ॥੩੬॥ ਅਪਰ ਚਮੂੰ ਕੋਤਿਕ ਚਢਿ ਆਈ। ਸਭਿ ਕੀ ਦਿਸ਼ਿ ਗੁਰ ਦ੍ਰਿਸ਼ਟਿ ਲਗਾਈ।ਪਿਖਿ ਕਰਿ ਬੰਕੇ ਬੀਰ ਮਹਾਨਾ। ਸੁਭਟ ਸੁਨਾਵਤਿ ਹੁਕਮ ਬਖਾਨਾ ॥ ੩੭ ॥ 'ਭੰਗਾਣੀ ਗਾਡਨੋ ਰਣ ਥੰਭਾ। ਹਿਤ ਲਰਿਬੇ ਸੋ ਥਾਨ ਅਚੰਭਾ।ਉਤ ਤੇ ਕੂਚ ਕਰੈ ਰਿਪੁ ਆਏ।ਇਤ ਤੇ ਤੁਮ ਗਮਨਹੁੰਅਗੁਵਾਏ ॥੩੮॥ ਰੋਕਹੁ ਆਗਾ ਸ਼ੱਤ੍ਰੁਨਿ ਕੇਰਾ।ਤਹਿੰ ਘਾਲੋ ਘਮਸਾਨ ਘਨੇਰਾ'। ਸੈਗੋਸ਼ਾਹ ਹੁਕਮ ਗੁਰ ਸੁਨਿਕੈ। ਉਰ ਉਤਸਾਹ ਵਧਨੋ ਹਿਤ ਰਣ ਕੈ ॥ ੩੯ ॥ 'ਮਹਾਰਾਜ ਕਨਾ ਅਹੈਂ ਪਹਾਰੀ। ਠਹਿਰ ਨ ਸਕਹੈਂ ਜੰਗ ਮਝਾਰੀ। ਇਕਠੇ ਬ੍ਰਿੰਦ ਭਏ ਤੋ ਕਹਾਂ। ਮ੍ਰਿਗ ਸਮ ਚਲਹਿੰ ਸ਼ੇਰ ਪਿਖਿ ਮਹਾਂ'॥੪੦॥ ਇਮ ਕਹਿ ਗਮਨਨੋ ਦਿਸ਼ਿ ਰਣ ਖੇਤ। ਜਹਿੰ ਭੰਗਾਣੀ ਕੀਨਿ ਸੰਕੇਤ[a]*। ਕਿਤਿਕ ਚਮੂੰ ਤਿਨ ਕੇ ਸੰਗ ਚਢੀ।ਲਰਿਬੋ ਹੇਤੁ ਚੌਂਪ ਚਿਤ ਬਡੀ ॥੪੧॥ ਪਾਂਚਹੁ ਭ੍ਰਾਤ ਕੁਦਾਇ ਤੁਰੰਗ। ਚਲੇ ਚਲਾਵਤਿ ਬ੍ਰਿੰਦ ਤੁਫੰਗ। ਰੋਕਨੋ ਜਾਇ ਭੰਗਾਣੀ ਆਗਾ। ਦੁਹਿ ਦਿਸ਼ਿ ਭੇਰ ਪਰਨ ਤਬਿ ਲਾਗਾ ॥ ੪੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਫ਼ੌਜ ਚੜ੍ਹਨ' ਪ੍ਰਸੰਗ ਬਰਨਨੰ ਨਾਮ ਚਤੁਰ ਬਿੰਸਤੀ ਅੰਸੂ ॥ ੨੪ ॥

੨੫. [ਜੰਗ ਸ਼ੁਰੂ]।

ਦੋਹਰਾ ॥ ਸ਼੍ਰੀ ਗੁਰੁ ਗੋਵਿੰਦ ਸਿੰਘ ਜੀ ਰਣ ਸਮਾਜ ਕਰਿ ਤਮਾਰ।ਭਏ ਅਰੋਹਨ ਬਾਜ ਪਰ ਪ੍ਰਥਮ ਬੰਦਨਾ ਧਾਰਿ ॥ ੧ ॥ ਭੁਜੰਗ ਪ੍ਰਯਾਤ ਛੰਦ ॥ ਚਲੇ ਜੰਗ ਸੋਂਹੇ ਭਗੌਤੀ[b] ਮਨਾਈ। ਸਜ਼ੋਰੰ ਦੁਚੋਬਾਨ[c] ਧੌਂਸੇ ਲਗਾਈ। ਉਠੀ ਬੰਬ[d]

[1]ਦੂਜਾ। [2]ਛੋਤੀ। [a](ਭੰਗਾਣੀ ਜਿੱਥੇ) ਥਾਂ ਮਿਥਿਆ ਹੋਇਆ ਸੀ। [b]ਭਗੌਤੀ ਤੋਂ ਮੁਰਾਦ 'ਭਗੌਤੀ ਦੇ ਝੰਡੇ ਵਾਲੇ' ਅਸਿਧੁਜ=ਅਕਾਲ ਪੁਰਖ ਦੀ ਹੈ ਜਿਸ ਤਰ੍ਹਾਂ ਤਾਜ ਤੋਂ ਕਈ ਵੇਰ ਤਾਜਦਾਰ= ਪਾਤਸ਼ਾਹ ਦੀ ਮੁਰਾਦ ਹੁੰਦੀ ਹੈ। (ਅ) ਸ੍ਰੀ ਸਾਹਿਬ। (ੲ) ਭਗਵੰਤ ਦੀ ਸ਼ਕਤੀ (ਜੋ ਭਗਵੰਤ ਨਾਲ ਅਭੇਦ ਹੈ)। [c]ਜ਼ੋਰ ਨਾਲ ਦੁਹਰੀ ਚੋਬ। [d]ਅਵਾਜ਼।

*ਇਸ ਤੋਂ ਸਪਸ਼ਟ ਹੈ ਕਿ ਭੰਗਾਣੀ ਪਰ ਪਹਿਲੋਂ ਤੋਂ ਤਿਆਰੀ ਕੀਤੀ ਹੋਈ ਸੀ।

ਊਚੀ ਗਣੈ ਸੈਲ ਗਾਜੇ[1]। ਮਹਾਂਬੀਰ ਬੰਕੇ ਸਭੈ ਸ਼ਸਤ੍ਰ ਸਾਜੇ॥ ੨ ॥ ਰਿਦੈ ਉਤਸਾਹੀ* ਤੁਰੰਗੀ ਅਰੋਹੇ।ਗੁਰੂ ਸੰਗ ਚਾਲੇ ਮਹਾਂ ਜੰਗ ਸੋਂਹੇ[2]। ਉਠੀ ਧੂਰ ਪੂਰੀ ਨਭੰ ਛਾਇ ਲੀਨਾ। ਪ੍ਰਕਾਸ਼ ਨ ਦੀਸੈ ਰਵੈ[3] ਢਾਂਪ ਲੀਨਾ ॥੩॥ ਬਧੇ ਚੁੰਗ[4] ਚੌਂਪੇ ਚਲਾਕੀ ਦਿਖਾਵਹਿੰ। ਚਲੇ ਗੋਲ[5] ਆਗੇ ਕਿਕਾਨੰ ਕੁਦਾਵੈਂ। ਬਕੈਂ ਬੀਰ ਊਚੇ ਸੁ ਮਾਰਾ ਬਕਾਰਾ। ਪ੍ਰਭੂ ਕੋ ਸੁਨਾਵਹਿੰ 'ਪਹਾਰੀ ਸੰਘਾਰਾ' ॥੪॥ਬਡੇ ਬੇਗ ਸੋਂ ਬਾਧੁ ਜੈਸੇ ਬਹੰਤੀ[6]।ਤਥਾ ਸੈਨ ਸਾਰੀ ਸੁ ਸ਼ੀਘ੍ਰੰ ਚਲੰਤੀ। ਜਥਾ ਮੇਘ ਵੁੱਠੇ[7] ਹੜੈ ਨੀਰ ਚਾਲੇ। ਪਰਾ ਬਾਂਧਿ[8] ਤੈਸੇ ਚਮੂੰ ਬੇਗ ਨਾਲੇ॥ ੫॥ ਭਏ ਸੈਨ[9] ਆਛੇ ਬਿਜੈ ਦੇਨ ਵਾਰੇ। ਬਹੀ ਪੌਨ ਪੀਛੇ ਰਿਦੇ ਮੋਦ ਧਾਰੇ। ਭੁਜਾਦੰਡ ਦੋਨੋਂ ਪ੍ਰਭੂ ਕੇ ਫਰੰਕੇ।ਮਿਰੀ ਮਾਲ ਦਾਏਂ ਪਲਾਈ ਅਤੰਕੇ[10]॥੬॥ ਇਸੀ ਰੀਤਿ ਚਾਲੇ ਪਹੁੰਚੇ ਭੰਗਾਣੀ। ਦਯਾਰਾਮ ਦੇਖੀ ਗੁਰੂ ਸੋਂ ਵਖਾਣੀ। 'ਪਿਖੋ ਸ਼ੱਤ੍ਰ ਸੈਨਾ ਪਰਾ[11] ਬਾਂਧਿ ਠਾਢੀ।ਇਤੈਆਪਨੀ ਜੰਗ ਕੀ ਚੌਂਪ ਬਾਢੀ ॥੭॥ਪਠਾਣੀ ਚਮੂੰ ਧਾਮ ਜਾਨੰ ਬਹਾਨੇ[12]। ਮਿਲੀ ਆਨਿ ਰਾਜਾਨ ਬੈਰੀ[13] ਮਹਾਨੇ।ਦਿਸ਼ਾ ਦਾਹਿਣੀ ਗੋਲ ਬਾਂਧੇ ਖਰੇਹੈਂ।ਸੁਲ੍ਹੂਣੰ ਹਰਾਮੀਕੋ ਕਾਰਜਕਰੇ ਹੈਂ ॥੮॥ ਚਹੈਂ ਆਪਕੇ ਸਾਥ ਮਾਂਡੇ ਲਰਾਈ[14]। ਮਹਾਂ ਦੁਸ਼ਟ ਦੇਖੀ ਨਹੀਂ ਲਾਜ ਆਈ।ਸਭੋਂ ਕੇ ਪਿਛਾਰੀ ਵਤੇਸ਼ਾਹਿ ਠਾਂਢਾ। ਨਹੀਂ ਅੱਗੁ ਆਵਾ ਰਿਦੈ ਭ੍ਰਾਸ ਬਾਢਾ॥੯॥ਹਰੀਚੰਦ ਰਾਜਾ ਹੰਡੂਰੀ ਸੁ ਜੋਧਾ। ਚਹੈ ਜੰਗ ਕੋ ਅੱਗੁ ਮੈਂ ਠਾਂਢਿ ਕ੍ਰੋਧਾ।ਬਡੀਬਾਨ ਬਿੱਦ੍ਰਾ ਜਿਸੀ ਪਾਸ ਆਵੈ।ਲਗੈ ਅੰਗ ਜਾਂਕੇ ਤਿਸੀ ਕਾਲ ਘਾਵੈ[15]॥੧੦॥ਮਹਾਂ ਸੂਰ[16] ਹੈਂਕਾਰ ਧਾਰੀ ਉਦਾਰਾ। ਲਖੈ ਓਜ ਜਾਂਕੋ ਗਿਰੰ ਦੇਸ਼ ਸਾਰਾ[17]।ਕਈਬਾਰ ਰਾਜਾਨਸੋਂ ਮੇਲ ਮੇਰਾ[18]।ਸਰਾਹਯੋ ਸਭੈਬੀਰ ਬਾਂਕੋ ਬਡੇਰਾ' ॥੧੧॥ ਦਯਾਰਾਮ ਭਾਖੀ ਸੁਨੀ ਬਾਤ ਸਾਰੀ। ਪ੍ਰਭੂ ਠਾਂਢ ਹ੍ਵੈ ਕੈ ਬਿਲੋਕੀ ਅਗਾਰੀ। ਇਤੀ ਬੇਰ ਬੀਤੈ[19] ਬਡੋ ਟੋਲ ਆਯੋ। ਤੁਫੈਗੈ ਚਲੰਤੀ ਸੁ ਨਾਦੰ ਉਠਾਯੋ॥੧੨॥ਤਬੈ ਨੰਦ ਚੰਦੰ ਭਨਯੋ ਹਾਥ ਬੰਦੰ।'ਮਹਾਰਾਜ! ਦੇਖਹੁ ਮਹਾਂ ਬੀਰ ਬ੍ਰਿੰਦੰ।ਅਹੈਂ ਕੌਨ ਆਏ ਸੁ ਜਾਨੇ ਨ ਜਾਈਂ। ਚਮੂੰ

---

[1]ਗੂੰਜ ਉਠੇ। [2]ਜੰਗ ਦੇ ਸਾਹਮਣੇ। [3]ਸੂਰਜ। [4]ਟੋਲੇ। [5]ਜਿਵੇਂ ਵਾਯੂ ਬੜੀ ਤੇਜ਼ੀ ਨਾਲ ਵਗਦੀ ਹੈ। [6]ਵਰਖਣ ਤੇ। [7]ਪਰ੍ਹੇ ਬੰਨ੍ਹ ਕੇ। [8]ਸ਼ਗਨ। [9]ਡਰਦੀ ਹੋਈ। [10]ਕਤਾਰ। [11]ਘਰ ਜ਼ਾਣ ਦੇ ਬਹਾਨੇ। [12]ਵੈਰੀ ਰਾਜਿਆਂ ਨਾਲ ਆ ਮਿਲੀ ਹੈ। [13]ਲੜਾਈ ਕਰਨੀ। [14]ਮਾਰ ਦਿੰਦਾ ਹੈ। [15]ਸਰਮਾ। [16]ਪਹਾੜੀ ਦੇਸ਼ ਸਾਰਾ। [17]ਮੇਰਾ ਮੇਲ ਹੋਇਆ ਹੈ। [18]ਇੰਨੀ ਦੇਰ ਜਦ ਬੀਤੀ ਤਾਂ.....।

*ਪਾਃ—ਉਤਸਾਹਿ।

ਸੈਲਨਾਥਾਨ ਕੀ ਮਾਰਿ ਘਾਈ[1]॥੧੩॥ਕਿਸੂ ਦੇਸ਼ ਤੇ ਸਿੱਖ ਕੈ ਔਰ ਕੋਈ। ਦਿਸ਼ਾ ਹੈ ਹਮਾਰੀ ਚਹੈ ਅੱਗ੍ਰ ਢੋਈ[2]। ਪਰ੍ਹਾ ਏਕ ਪਾਸੇ ਖਰੇ ਜੰਗ ਮੰਡੇ[3]। ਪਹਾਰੀ ਰਿਪੂ ਪੈ ਤੁਫੰਗਾਨ ਛੰਡੇ[4]॥੧੪॥ਪ੍ਰਭੂ ਡੀਠਡਾਰੀ ਬਿਲੋਕੇਸਿਪਾਹੀ। ਤਬੈ ਏਕ ਧਾਯੋ ਚਲਯੋ ਆਇ ਪਾਹੀ[5]। ਗੁਰੂ ਤੀਰ ਹ੍ਵੈ ਕੈ ਕਰੀ ਤਾਂ[6] ਸਲਾਮੰ। ਕਹਯੋ 'ਸ਼ਾਹਿ ਬੁੱਧੂ ਸੁ ਜੋਧਾ ਤਮਾਮੰ॥ ੧੫ ॥ ਮੁਰੀਦੰ ਸਕੇਲੇ ਸਭੈ ਸਾਤ ਸੈਯਾਂ[7]।ਅਹੈਂ ਚਾਰ ਪੁੱਤ੍ਰੰ ਨਿਜੰ ਸੰਗ ਭੈਯਾ[7]।ਗੁਰੂ ਸੇਵ ਮੈਂ ਹਾਜ਼ਰੰ ਆਨਿ ਹੋਯੋ। ਪਰ੍ਹਾ ਬੰਧਿ ਠਾਂਢੋ ਚਹੈ ਜੰਗ ਜੋਧੋ ॥ ੧੬ ॥ ਭਏ ਲੋਨ ਖੈ ਕੈ ਹਰਾਮੀ ਪਠਾਨੰ।ਸੁਨੀ ਬਾਤ ਸਾਰੀ ਸੁ ਹੈਫੇ ਬਖਾਨੰ[8]। ਇਸੀ ਹੇਤੁ ਤੇ ਆਨਿ ਮੌਜੂਦ ਹੋਵਾ। ਉਪਾਲੰਭ ਕੌ ਨ ਸਹਯੋ ਵਾਹਿ ਖੋਵਾ[9]॥੧੭॥ ਸੁਨਯੋ ਆਵਨੰ ਜੰਗ ਮੇਲਾ ਕਰਾਲਾ[10]। ਪ੍ਰਭੂ ਜੀ ਪ੍ਰਸੰਨੇ ਪਿਖੇ ਬੀਰ ਜਾਲਾ[11]।ਉਤੇ ਸ਼ਾਹ ਸੰਗੋ ਸੁ ਸੰਗ੍ਰਾਮ ਘਾਲੇ। ਤਜੈ ਸ਼ੀਘ੍ਰ ਗੋਰੀ ਰਿਪੂ ਘਾਵ ਡਾਲੇ ॥ ੧੮ ॥ ਭਯੋ ਨਾਦ ਭਾਰੀ ਇਕੰਬਾਰ ਐਸੇ। ਤਪੈ ਰੇਤ ਤੇ ਧਾਨ ਭੂਜੰਤਿ ਜੈਸੇ। ਤੁਰੰਗਾਨ ਕੌ ਛੋਰਿ ਛੋਰੇਤੁਫੰਗਾ।ਛਿਰੇ ਜੰਗ ਤੇ ਅੰਗਲਾਗੈ ਤ ਭੰਗਾ[12]॥੧੯॥ਢਤੇ ਸ਼ਾਹ ਪਾਛੇ ਬਿਲੋਕੀ ਲਰਾਈ।ਹਰੀਚੰਦ ਤੇ ਆਦਿ ਜੈਸੇ ਲਗਾਈ[13]।ਭਨਯੋ ਮਾਨ ਸੈਰੀ 'ਗੁਰੂ ਸੈਨ ਭਾਰੀ।ਕਹਾਂ ਤੇ ਬਟੋਰੀ ਸਮੂਹੰ ਨਿਹਾਰੀ ॥੨੦॥ ਹੁਤੇ ਪਾਂਚ ਸੈ ਖਾਨ ਸੋ ਛੋਰਿ ਆਏ। ਹਮਾਰੀ ਦਿਸ਼ਾ ਹੋਇ ਸ਼ਸਤ੍ਰੰ ਚਲਾਏ।ਅਬੈ ਹੋਇ ਆਗੈ ਕਰੋ ਜੰਗ ਭਾਰਾ। ਪ੍ਰਹਾਰੋ ਭਲੀ ਭਾਂਤਿ ਤੇ ਲੋਹ ਧਾਰਾ' ॥੨੧॥ਹਰੀ-ਚੰਦ ਬੋਲਯੋ 'ਪਠਾਨੰ ਮਹਾਨਾ। ਗੁਰੂ ਭੇਤ ਸਾਰੋ ਜਥਾ ਜੋਗ ਜਾਨਾ। ਕਰੀ ਮਾਫ ਲੂਟੈ ਕਹੈਂ ਸੋ ਬਨਾਈ।–ਬਿਨਾ ਆਨ ਸੈਨਾ, ਹਮਾਰੀ ਲਰਾਈ॥ ੨੨॥ਸਹੀ ਨਾਂਹਿ ਜਾਵੈ ਗੁਰੂ ਪਾਸ ਕੈਸੇ[14]।ਸਬਿੱਦਯਾ ਅਗਾਰੀ ਅਬਿੱਦਯਾਹਿ ਜੈਸੇ[15]। ਪੁਰਾ ਜੰਗ ਖਾਨਾਨ ਕੋ ਦੇਖਿ ਲੀਜੈ[16]। ਪੁਨੰ ਸੈਨ ਸਾਰੀ ਲਰੈ,

[1]ਪਹਾੜੀ ਰਾਜਿਆਂ ਦੀ ਸੈਨਾ ਮਾਰ ਕੇ ਜ਼ਖਮੀ ਕਰ ਦਿਤੀ ਹੈ। [2]ਅੱਗੇ ਢੁੱਕਣਾ ਚਾਹੁੰਦਾ ਹੈ। [3]ਕਤਾਰ ਇਕ ਪਾਸੇ ਬੰਨ੍ਹ ਕੇ ਜੰਗ ਰਚਿਆ ਹੈ। [4]ਪਾਸ। [5]ਤਿਸ ਨੇ। [6]ਸੁੱਤ ਸੌ। [7]ਚਾਰ ਪੁੱਤ੍ਰ ਹਨ (ਉਹ ਬੀ) ਆਪਣੇ ਨਾਲ ਕਰ ਲਏ। (ਅ) ਚਾਰ ਪੁੱਤ੍ਰ ਤੇ ਆਪਣਾ ਭਰਾ ਨਾਲ ਹਨ [ਦੇਖੋ ਖਾਃ ਤ੍ਰਾਃ]। [8]ਭਾਵ ਧਿਕਾਰ ਪਾਈ (ਪਠਾਣਾਂ ਨੂੰ)। [9]ਉਲਾਂਭੇ ਨੂੰ ਸਹਾਰਿਆ ਨਹੀਂ (ਉਲਾਂਭਾ) ਲਾਹ ਦਿਤਾ ਹੈ। [10]ਜੰਗ ਦੇ ਭਯਾਨਕ ਸਮੇਂ (ਬੁੱਧੂ ਸ਼ਾਹ) ਦਾ ਆਉਣਾ ਸੁਣਿਆ। [11]ਬਹੁਤੇ। [12]ਜੰਗ ਛਿੜੇ ਤੇ ਹੀ ਜਿਸ ਅੰਗ ਵਿਚ ਲਗਦੀਆਂ ਹਨ ਉਸ (ਅੰਗ) ਦਾ ਨਾਸ਼ ਹੋ ਜਾਂਦਾ ਹੈ। [13]ਜੈਸੇ (ਲੜਾਈ) ਛਿੜੀ ਹੈ। [14]ਹੋਰ ਫੌਜ ਤੋਂ ਬਿਨਾਂ (ਕੇਵਲ) ਸਾਡੀ ਲੜਾਈ ਗੁਰੂ ਤੋਂ ਕਿਸੇ ਤਰ੍ਹਾਂ ਨਹੀਂ ਸਹੀ (ਬੱਲੀ) ਜਾਵੇਗੀ। [15]ਜਿਵੇਂ ਵਿਦਿਆਵਾਨ ਦੇ ਅੱਗੇ ਅਵਿਦਯਾ ਵਾਲਾ ਨਹੀਂ (ਠਹਿਰ ਸਕਦਾ)। [16]ਪਹਿਲੇ ਪਠਾਣਾਂ ਦਾ ਜੰਗ ਦੇਖ ਲਓ।

ਧੀਰ ਕੀਜੈ'॥੨੩॥ਢਤੋਸ਼ਾਹ ਮਾਨੀ ਸੁਨੀ ਬਾਤ ਭਾਈ[1]।ਲਿਯੋ ਭੀਖਨੰਖਾਨ ਤੀਰ ਬੁਲਾਈ। ਅਗਾਰੀ ਖਰੋ ਦੇਖਿ ਕੈ[2] ਭੂਪ ਬੋਲਾ। 'ਕਹਾਂ ਦੇਰਿ ਕੀਨੀ, ਖਰੇ ਦੇਖਿ ਓਲਾ[3]॥੨੪॥ਅਹੈ ਮਾਫ ਲੂਟੈ ਕਰੋ ਜੰਗ ਭਾਰਾ। ਬਟੋਰੇ ਗੁਰੂ ਨੈ ਅਨੇਕੰ ਪੂਕਾਰਾ[4]। ਨਹੀਂ ਸ਼ਸਤ੍ਰਧਾਰੀ ਤਿਨੈ ਬੀਚ ਕੋਊ। ਹਤੋ ਏਕ ਬਾਰੀ ਚਲੈ ਭਾਜ ਸੋਊ ॥ ੨੫॥ਬਡੋ ਦਰਬ ਕੋ ਸੰਗ ਲੈ ਲੂਟ ਸਾਰੋ[5]। ਧਨੀ ਹੋਇ ਭਾਰੇ ਨਿਕੇਤੈਂ[6]ਸਿਧਾਰੋ[7]। ਸੁਨੀ ਭੀਖਨੰਖਾਨ ਮਾਨੀ ਸੁ ਬਾਨੀ।ਚਲਜੋ ਜੰਗ ਸੋਹੋਂ ਮਿਤੰ ਨਿਯਰਾਨੀ ॥ ੨੬ ॥ ਪਠਾਣੀ ਚਮੂੰ ਸੰਗ ਲੀਨੀ ਹਕਾਰੇ।ਕਹਜੋ 'ਹੋਲ ਕੀਜੈ' ਲਿਜੈ ਅੱਗੂ ਮਾਰੇ। ਪਲਾਵੋ ਇਕੈ ਬਾਰ ਪੀਛੈ ਸਿਧਾਰੋ। ਪੁਰੈ ਪਾਂਵਟਾ ਜਾਤਿ ਹੀ ਲੂਟ ਮਾਰੋ ॥ ੨੭ ॥ ਜਥਾ ਸੈਨ ਸੈਚੀ ਸਮੂਹੰ ਗਵਾਰਾ[8]। ਤਥਾ ਜਾਨਤੇ ਹੋਇ ਹਾਰੇ ਬਿਚਾਰਾ[9]। ਇਮੰ ਭਾਖਤੋ ਜੰਗ ਕੇ ਅੱਗੂ ਆਧੋ। ਜਿਤੋ ਖਾਨ ਸੰਗੀ ਸਭੈ ਸੰਗ ਲਯਾਧੋ॥੨੮॥ ਕਰਜੋ ਭੋਰ ਗਾਢੇ ਤਜਜੋ ਬਾਨ ਗੋਰੀ। ਹਯੰ ਫੇਰਿ ਕੇ ਧਾਇ ਸੰਗ੍ਰਾਮ ਠੌਰੀ।ਤਬੈ ਨੰਦਚੰਦੰ ਪ੍ਰਭੂ ਸੰਗ ਬੋਲਜੋ। 'ਦਲੰਖਾਨ ਢੂਕਜੋ, ਫਿਰੰ ਜੰਗ ਤੋਲਜੋ[10] ॥ ੨੯ । ਇਤੋ ਆਪ ਭਾਖੋ ਰੁਕੇਂ[11] ਜਾਇ ਆਗਾ।ਹਤੋਂ ਖਾਨ ਦੋਹੀਨ ਕੋ ਦੋਸ਼ ਲਾਗਾ[12]।ਖਰੇ ਆਪ ਦੇਖੋ ਪ੍ਰਭੂ ਜੀ ਤਮਾਸ਼ਾ । ਛੁਟੇ ਤੀਰ ਗੋਰੀ ਰਿਪੂ ਬ੍ਰਿੰਦ ਨਾਸ਼ਾ' ॥ ੩੦ ॥–ਲਰੈਂ ਖਾਨ ਆਈ[13]–ਸੁਨੇ ਬੈਨ ਕਾਨੰ । ਦਈ ਫੇਰ ਆਗਜਾ 'ਬਨੋ ਸਾਵਧਾਨੰ । ਦਯਾਰਾਮ ਕੋ ਸੰਗ ਲੀਜੈ ਬੁਲਾਈ' । ਦੁਊ ਬੀਰ ਬੰਕੇ ਚਲੇ ਸਾਮੁਹਾਈ ॥ ੩੧॥ਧਰੇ ਚਾਂਪ ਹਾਥੰ ਰਿਦੇ ਚੌਂਪ ਸੰਗਾ।ਸਰੈ ਸੰਧਿ ਐਂਚੇ ਹਨੇ ਸ਼ੱਤ੍ਰੂ ਅੰਗਾ। ਸੁਬੇਗੰ ਚਲੈਂ ਸ਼ੂਕ ਐਸੇ ਬਿਲੋਕੈਂ[14]। ਉਡੈਂ ਪੰਖ ਸੋਂ ਨਾਗ ਦੌਰੈਂ ਅਰੋਕੈਂ[15] ॥ ੩੨ ॥ਤਨੈ ਖਾਨ ਬੀਧੇ ਪ੍ਰਵੇਸ਼ੇ ਸੁ ਧਾਈ।ਗਿਰੇ ਘਾਇ ਲਾਗੇ[16]ਤਿਨੋ ਮੂੱਤ੍ਰ ਪਾਈ। ਤਹਾਂ ਲਾਲਚੰਦੰ ਗੁਰੂ ਤੀਰ ਠਾਂਢੋ। ਹੁਤੋ ਮਾਹਿਖੀਪਾਲ[17] ਕੋ ਚਾਵ

---

[1]ਚੰਗੀ ਲਗੀ। [2]ਭੀਖਨ ਖਾਂ ਨੂੰ ਅੱਗੇ ਖਲੋਤਾ ਵੇਖਕੇ। [3]ਭਾਵ ਲੁਕਕੇ ਖੜੇ ਹੋ। [4]ਕਈ ਤਰ੍ਹਾਂ ਦੇ (ਲੋਕੀਂ)। [5]ਬਹੁਤਾ ਧਨ ਹੈ ਸਾਰਾ ਲੁੱਟ ਕੇ ਨਾਲ ਲੈ ਲਓ। [6]ਘਰਾਂ ਨੂੰ। [7]ਪਹਿਲੇ (ਅ) ਸ਼ਹਿਰ। [8]ਗਵਾਰਾਂ ਦੀ ਸਾਰੀ ਸੈਨਾ ਕੱਠੀ ਕੀਤੀ ਹੈ। [9]ਤੁਸੀਂ ਜਾਣਦੇ ਹੀ ਹੋ ਕਿ ਏਹ ਵਿਚਾਰੇ ਹਾਰ ਜਾਣਗੇ। [10]ਫਿਰਕੇ ਜੰਗ ਨੂੰ ਜਾਚਦਾ ਹੈ [11]ਰੋਕੀਏ। [12]ਮੈਂ ਮਾਰਾਂ ਖਾਨਾਂ ਨੂੰ ਜਿਨ੍ਹਾਂ ਦੋਹੀਆਂ ਨੂੰ ਦੋਸ਼ ਲੱਗ ਰਿਹਾ ਹੈ (ਨਿਮਕਹਰਾਮੀ ਦਾ)। [13]ਆਕੇ ਖਾਨ ਲੜਦੇ ਹਨ। [14]ਐਉਂ ਦਿਖਾਈ ਦਿੰਦੇ ਹਨ। [15](ਮਾਨੋਂ) ਖੰਭਾਂ ਵਾਲੇ ਨਾਗ ਉਡਦੇ ਹਨ (ਜਿਨ੍ਹਾਂ ਦੀ) ਦੌੜ (ਚਾਲ) ਅਰੋਕ ਹੈ। [16]ਜੋਹੜੇ ਜ਼ਖਮੀ ਹੋਕੇ ਡਿੱਗੇ। [17]ਮਹੀਆਂ ਦਾ ਪਾਲਕ।

ਬਾਢੋ॥੩੩॥ ਬਡੋ ਜੋਰ ਜਾ ਮੈਂ, ਕਰੈ ਜੋਰਿ ਭਾਖਾ[1]। 'ਦਿਜੈ ਨਾਥ ਆਗਯਾ ਮਹਾਂ ਮੋ ਭਿਲਾਖਾ[2]। ਜਹਾਂ ਪੰਚ ਕ੍ਰਾਤਾ ਮਹਾਂ ਜੰਗ ਘਾਲਾ। ਤਹਾਂ ਜਾਇ ਕੈ ਮੈਂ ਹਤੋਂ ਖਾਨ ਜਾਲਾ[3]॥੩੪॥ ਹਸੋ ਦੀਨ ਬੰਧੂ ਕਹਯੋ 'ਧਾਇ ਜਾਵੋ। ਹਤੋਂ ਤੀਰ ਤੀਖੇ ਪਠਾਨੰ ਪਲਾਵੋ'। ਸੁਨੇ ਬੈਨ ਸ਼ੂਨੰ ਚਲਯੋ ਚੌਂਪ ਸੰਗਾ। ਸੰਭਾਰੇ ਕੁਦੰਡੰ[4] ਕੁਦਾਯੋ ਤੁਰੰਗਾ॥ ੩੫॥ ਕੁਪਯੋ ਲਾਲਚੰਦੰ ਕਿਯੋ ਲਾਲ ਰੂਪੰ। ਜਿਨੈ ਗੰਜਯੋ ਗਰਬ ਸਿੰਘੰ ਅਨੂਪੰ[5]। ਜਹਾਂ ਸ਼ਾਹਿ ਸੰਗੋ ਖਰੋ ਤੀਰ ਮਾਰੈ। ਤਹਾਂ ਹੋਇ ਆਗੈ ਪਠਾਨੰ ਬਿਗਾਰੈ॥੩੬॥ਬਡੋ ਓਜ ਤੇ ਬੋਲਿ ਐਸੇ ਸੁਨਾਯੋ। ਮਨੋ ਮ੍ਰਿੱਗ ਪੁੰਜਾਨ ਮੈਂ ਸ਼ੇਰ ਆਯੋ। ਭਯੋ ਕੋਪ ਤੇ ਲਾਲ ਰੰਗੀ ਸਰੀਰੰ। ਕੁਦੰਡੰ ਕਠੋਰੰ ਖਿਚੇ ਛੋਰਿ ਤੀਰੰ॥੩੭॥ ਗਿਰੇ ਖਾਨ ਕੇਤੇ ਹਯੰ ਛੁਛ ਛੋਰੇ। ਦੁਹੂੰ ਓਰ ਕੇ ਬੀਰ ਅੰਗਾਨਿ ਫੋਰੇ।ਚਲੀ ਲੋਹ ਧਾਰਾ ਕਰੈਂ ਮਾਰ ਮਾਰੰ। ਰਿਦੇ ਭੀਰੁ[6] ਕੇਤੇ ਚਲੇ ਤ੍ਰਾਸ ਧਾਰੰ॥ ੩੮॥ ਕੁਪਯੋ ਮਾਹਰੀਚੰਦ ਜੋਧਾ ਬਡੇਰਾ। ਪ੍ਰਵੇਸ਼ਯੋ ਰਿਪੂ ਸੈਨ ਮੈਂ ਸਰਬ ਹੇਰਾ। ਮਹਾਂਤੇਜ* ਘੋਰਾ ਬਰਯੋ ਬੀਚ ਜਾਏ। ਹਤੇ ਏਕ ਦੋ ਖਾਨ ਕੂ ਮੈਂ ਗਿਰਾਏ॥੩੯॥ਚਹੂੰ ਓਰ ਤੇ ਖਾਨਬਾਨੰ ਕਮਾਨਾ। ਸੰਭਾਰੇ ਪ੍ਰਹਾਰੈਂ ਮਹਾਂ ਤਾਨ ਤਾਨਾ[7]। ਹਯੰ ਕੀ ਚਲਾਕੀ ਇਤੈ ਉੱਤ ਜਾਵੈ। ਰਿਪੂ ਘਾਵ ਕੋ ਦੇਖਿ ਸ਼ੀਘ੍ਰੰ ਬਚਾਵੈ॥ ੪੦॥ ਘਿਰਯੋ ਬੀਚ ਖਾਨੰ ਰਣੰ ਰੰਗ ਰੁੱਝਯੋ। ਭਯੋ ਸਾਮੁਹੇ ਸੋ ਝਟਾਪੱਟ ਜੁੱਝਯੋ। ਪਿਖਯੋ ਸ਼ਾਹਿ ਸੰਗੋ ਰੁਕਯੋ ਕ੍ਰਾਤ ਏਕੰ। ਖਤੰਗੰ ਪ੍ਰਹਾਰੈ ਪਠਾਨੰ ਅਰੇ ਕੇਤੇ[8]॥੪੧॥ ਲਿਯੇ ਸੈਨ ਕੋ ਸੰਗ ਹੇਲਾ ਸੁ ਘਾਲਾ। ਛੁਟੇ ਤੀਰ ਗੋਰੀਨ ਰੌਰੰ ਬਿਸਾਲਾ। ਕਿਤੇ ਖਾਨ ਮਾਰੇ ਕਿਤੇ ਭਾਜ ਚਾਲੇ। ਮਿਲਯੋ ਮਾਹਰੀ ਚੰਦ ਆਪਾ ਸੰਭਾਲੇ॥ ੪੨॥ ਦੋਹਰਾ॥ ਅਲਪ ਘਾਵ ਹਯ ਕੋ ਲਗੇ ਮਿਲਯੋ ਚਮੂੰ ਮਹਿਂ ਆਇ[9]। ਮਾਰ ਪਠਾਨਿਨ ਕੋ ਤਬੈ ਪ੍ਰਥਮ ਫਤੇ ਕੋ ਪਾਇ॥੪੩॥ਬਹੁਰ ਥਿਰੇ ਸਨਮੁਖ ਹਤੇ ਗਨਗੌਰੀ ਅਰੁਬਾਨ।ਦੁਹੂੰ ਦਿਸ਼ਿਤੇਛੂਟੈਂ ਲਗੈਂ,ਹੋਨਿਲਗਯੋਘਮਸਾਨ॥੪੪॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁੱਤੇ 'ਜੰਗ' ਪ੍ਰਸੰਗ ਬਰਨਨੰ ਨਾਮ ਪੰਚ ਬਿੰਸਤੀ ਅੰਸੂ ॥੨੫॥ ੨੬. [ਬੁੱਧੂਸ਼ਾਹ ਦੇ ਪੁੱਤ੍ਰਾਂ ਦਾ ਜੰਗ। ਇਕ ਸ਼ਹੀਦ ਹੋਯਾ]।

ਦੋਹਰਾ॥ ਇਕ ਦੁਇ ਹਤੇ ਪਠਾਨ ਰਨ ਪੁਨ ਆਯੋ[10] ਸਵਧਾਨ।ਦੇਖਿ ਸਭੈ

[1]ਹੱਥ ਜੋੜਕੇ ਆਖਿਆ। [2]ਮੇਰੀ ਬੜੀ ਇੱਛਾ ਹੈ। [3]ਬਹੁਤੇ। [4]ਧਨੁਖ। [5]ਜਿਸਨੇ ਅਨੂਪਮ ਸ਼ੇਰਾਂ ਦੇ ਹੰਕਾਰ ਨੂੰ ਬੀ ਨਾਸ਼ ਕਰ ਦਿੱਤਾ ਹੈ। [6]ਕਾਇਰ। [7]ਤਾਨ ਤਾਨ ਕੇ। (ਅ) ਬੜੇ ਬਲ ਨਾਲ ਤਾਣਕੇ। [8]ਅੜ ਰਹੇ ਪਠਾਣਾਂ ਨੂੰ ਤੀਰ ਮਾਰਦਾ ਹੈ। [9](ਮਾਹਰੀ ਚੰਦ) ਆ ਮਿਲਿਆ। [10]ਮਾਹਰੀ ਚੰਦ ਆਯਾ। *ਪਾ:—ਮਹਾਰਾਜ।

ਬਿਸ੍ਮੈ ਰਹੇ,ਗਯੋ ਬੀਚ ਤੇ ਜਾਨ[1] ॥੧॥ ਪਾਧੜੀਛੰਦ। ਇਕ ਦਿਸ਼ਾ ਬਿਖੈ ਲੈ ਸੁਭਟ ਬ੍ਰਿੰਦਾਰੁਪ ਰਹਯੋ ਸ਼ਾਹਿ ਬੁੱਧੂ ਬਿਲੰਦ। ਜੋ ਹੁਤੀ ਛੇਰ[2] ਗਿਰਪਤਿਨਿ ਕੇਰ। ਛੋਰਤਿ ਤੁਫੰਗ ਤਿਨ ਰਖੀ ਘੇਰ ॥੨॥ ਨਹਿੰ ਆਨ ਥਾਨ ਦੀਨੇ ਸੁ ਜਾਨਿ[3]।ਛੋਰੰਤਿ ਬਾਨ ਧਨੁ ਤਾਨ ਤਾਨ।ਬਹੁ ਮਚਯੋ ਰੌਰ ਬਕ[4]ਮਾਰ ਮਾਰ[5]। ਹੱਥਯਾਰ ਸਮੂਹ ਪ੍ਰਹਾਰ ਡਾਰਿ ॥ ੩ ॥ ਬਹੁ ਬਜਤਿ ਦੁੰਦਭੀ ਦਿਸ਼ਨਿ ਦੋਇ। ਗਨ ਭੇਰਿ ਭੁੰਕਾਰਨ ਸ਼ਬਦ[4] ਹੋਇ। ਭਟ ਛੇਰਨ ਅੱਗ੍ਰ[6] ਬਜੰਤਿ ਢੋਲ।ਭਟ ਪਰੇ ਧਾਇ ਬਡ ਬੋਲਿ ਬੋਲਿ॥੪॥ਇਕ ਬਾਰਿ ਪਰੇ ਗਨ ਗਿਰਨ ਲੋਕ[7]। ਗਨ ਗਿਰਨ ਲਗੇ ਕਰਿ ਢੂਵ ਢੋਕ[8]। ਗੁਲਕਾਨ ਕੇਰਿ ਬਰਖਾ ਹੁਵੰਤਿ। ਘਨ ਦੋਇ ਮਨੋ ਕਰਕਾ ਪਰੰਤਿ[9] ॥ ੫ ॥ ਛਿਤ ਸ਼ੋਨਤ ਬਿਥਰਯੋ ਰੰਗ ਲਾਲ। ਬਹੁ ਮਰੇ ਹੋਰਿ ਗ੍ਰੱਝੈਂ ਬਿਸਾਲ।ਭਰਮੀ ਅਨੇਕ ਨਭ ਆਇ ਆਇ।ਗਨ ਰਟੈਂ ਨਾਦ ਪਲ[10]ਖਾਇ ਖਾਇ॥੬॥ਗਿਰ ਲੋਕਨ ਕਿਯ ਹੋਲਾ ਕਰਾਲ।ਰੁਪ ਰਹਯੋ ਸ਼ਾਹਿ ਬੁੱਧੂ ਬਿਸਾਲ। ਸਭਿ ਲੀਨਿ ਝਾਲ[11] ਪਗ ਨਾਂਹਿ ਹਾਲ[12]।ਸਭਿ ਲੇ ਮੁਰੀਦ ਪਰਹਾਰ ਡਾਲਿ[13]॥੭॥ਬਹੁਹਤੇ ਸ਼ੱਤ੍ਰੂ ਲਿਯ ਜੰਗ ਤੋਲ[14]। ਕਰਿ ਹਲਾਹੁਲ ਬਹੁ ਰੋਲ ਝੋਲ। ਸੁਤ ਚਤਰ ਪੀਰ ਲੇ ਧਾਇ ਜਾਇ। ਗੁਲਕਾਨ ਬ੍ਰਿੰਦ ਬਰਖਾ ਕਰਾਇ॥੮॥ਤਬਿ ਝਟਾ ਪੱਟ ਗਿਰ ਪਰੇ ਸੂਰ। ਬਹੁ ਮਰੇ ਪਹਾਰੀ ਮਿਲੇ ਧੂਰ। ਸਤਿਗੁਰੂ ਦਿਖਾਵਨਿ ਕੇਰਿ ਹੇਤੁ[15]। ਬਹੁ ਕਰਯੋ ਓਜ ਰੁਪਿ ਜੰਗ ਖੇਤ[16] ॥ ੯ ॥ ਪੁਨ ਧਾਇ ਕੀਨਿ ਹੈਲਾ ਕਰਾਲ।ਲਰਿ ਮਰੇ ਮਾਰ ਕਰਿ ਭਟਨ ਜਾਲ[17]। ਕਰਵਾਰ ਨਿਕਾਰਿਯ ਏਕ ਵਾਰ। ਗਿਰ ਨਰਨ ਨਿਕੰਦਤਿ ਵਾਰ ਵਾਰ॥੧੦॥ਨਹਿੰ ਜਮੇ ਪਾਇ ਚਾਲੇ ਪਲਾਇ।ਗਿਰ ਤਰੁਨਿ ਓਟ[18]ਆਪਾ ਬਚਾਇ।ਤਬਿ ਪਿੱਖਿ ਗੁਲੇਰੀਆ ਨ੍ਰਿਪ

---

[1]ਇਹ ਜਾਣਕੇ ਕਿ ਮਾਹਰੀ ਚੰਦ ਵਿਚੋਂ ਨਿਕਲ ਗਿਆ ਹੈ। (ਅ) ਸੁਧ ਪਾਠ 'ਜ੍ਞਾਨ' ਜਾਪਦਾ ਹੈ। [2]ਇਹ ਸ਼ਾਕਾਇਦਾ ਫੌਜ ਨਹੀਂ ਹੁੰਦੀ ਗਿਰਾਵਾਂ ਦੇ ਸ਼ਸਤ੍ਰ ਵਾਹ ਸਕਣ ਵਾਲੇ ਲੜਾਕੇ ਜੁੱਧ ਵੇਲੇ ਇਕੱਠੇ ਕਰ ਲੈਂਦੇ ਹੁੰਦੇ ਸਨ ਜਿਵੇਂ ਅਜ ਕਲ ਰੀਜ਼ਰਵ ਸੈਨਾ ਹੁੰਦੀ ਹੈ। [3]ਹੋਰ ਥਾਂ ਜਾਣ ਨਹੀਂ ਦਿਤੇ। [4]ਕਹਿੰਦੇ ਹਨ। [5]ਭੇਰੀਆਂ ਦੇ ਵੱਜਣ ਦਾ ਸ਼ਬਦ। [6]ਵਹੀਰਾਂ ਦੇ ਅੱਗੇ। [7]ਬਹੁਤੇ ਪਹਾੜੀਏ ਲੋਕੀਂ। [8]ਢੁਕ ਕੇ ਮੋਲ ਕੀਤਾ। [9]ਦੇ ਬਦਲਾਂ ਤੋਂ ਮਾਨੋ ਓਲੇ(ਗੜੇ)ਪੈਂਦੇ ਹਨ। [10]ਮਾਸ। [11]ਝੱਲ ਲਿਆ। [12]ਨਾ ਹਿੱਲਿਆ। [13]ਵਾਰ ਕੀਤੇ। [14]ਸਹਾਰ ਲਿਆ। (ਅ) ਸਾਰਾ ਅੰਦਾਜ਼ਾ ਲਾ ਲਿਆ। [15]ਗੁਰੂ ਜੀ ਦੇ ਦਿਖਾਵਣ ਵਾਸਤੇ। [16](ਬੁਧੂ ਸ਼ਾਹ ਨੇ) ਮੈਦਾਨ ਜੰਗ ਵਿਚ ਅੜਕੇ। [17]ਸਾਰੇ। [18]ਬ੍ਰਿੱਛਾਂ ਦੀ ਓਟ ਵਿਚ।

ਗੁਪਾਲ। ਤਿਤ ਗਯੋ ਧਾਇ ਲੈ ਭਟਨਿ ਜਾਲ ॥ ੧੧ ॥ ਗੁਲਕਾਨਿ ਪੁੰਜ ਬਰਖਾ ਸੁ ਕੀਨਿ।ਬਕਿ 'ਮਾਰ ਮਾਰ' ਬਡ ਓਜ ਦੀਨਿ।ਸੁਤ ਚਤੁਰ ਪੀਰ ਕੇ ਬਲਿ ਬਿਸਾਲ। ਹੁਇ ਖਰੇ ਅੱਗੂ ਪਿਖਿ ਕੈ ਗੁਪਾਲ ॥੧੨॥ ਸ਼ਲਖੈਂ ਤੁਫੈਗ ਗੁਲਕਾਨ ਕੇਰਿ। ਗਿਰ ਨਰਨਿ[1] ਮਾਰਿ ਥਿਰ ਹ੍ਵੈ ਦਿਲੇਰ। ਤਿਨ ਸੰਗ ਮੁਰੀਦ ਜਿ ਮੁਸਲਮਾਨ। ਸਭਿ ਕੁਪੇ ਕੀਨਿ ਨੰਗੇ ਕ੍ਰਿਪਾਨ ॥ ੧੩ ॥ ਰਿਸ ਕਰਿ ਗੁਪਾਲ ਊਚੇ ਕਹੰਤਿ।'ਕਿਮ ਭਾਜ ਪਾਇ ਚਾਲੇ ਡਰੰਤਿ? ਅਬਿ ਹਟੋ ਬੀਰ! ਮੈਂ ਹੌਂ ਸਹਾਇ। ਜੋ ਅਰੇ ਅੱਗੂ ਤਿਨ ਲੇਹਿੰ ਘਾਇ'॥੧੪॥ਬਚ ਸੁਨੇ ਨ੍ਰਿਪਤ ਕੇ ਹਟੇ ਬੀਰ। ਛੋਰਤਿ ਤੁਫੈਗ ਗੁਲਕਾਨ ਤੀਰ।ਬਡ ਹੋਲ ਕੀਨਿ ਪਰਿ ਧੁਮਧਾਮ। ਢੋਲਨਿ ਬਜਾਇ ਡੰਕਤਿ ਦਮਾਮ[2] ॥ ੧੫ ॥ ਮਿਲਿ ਪਰੇ ਪਰਸਪਰ ਘਾਵ ਡਾਲਿ। ਗਿਰ ਪਰੇ ਬੀਰ ਹ੍ਵੈ ਕੈ ਕਰਾਲ। ਰਣ ਜੋਰ ਸਹਸੋ ਨਹਿੰ,ਭੋ ਪਲਾਇ[3]। ਪਿਖਿ ਪੀਰ ਪੁੱਤ੍ਰ ਰਿਸ ਉਰ ਵਧਾਇ ॥੧੬॥ ਸ਼ਮਸ਼ੇਰ ਕਾਢਿ ਸਮ ਸ਼ੇਰ ਹੋਇ।ਸ਼ੱਤ੍ਰੂਨਿ ਮਾਰਿ ਰਨ ਮੈਂ ਖਰੋਇ।ਜਹਿੰ ਨ੍ਰਿਪ ਗੁਪਾਲ ਤਹਿੰ ਤੀਰ ਜਾਇ।ਬਹੁ ਉਛੈਰਿ ਉਛਰਿ ਕਰਿਯੰਤਿ ਘਾਇ॥੧੭॥ਇਤ ਉਤ ਫਿਰੰਤਿ ਗਹਿ ਖੜਗ ਢਾਲ।ਕਰਿ ਪਟੇਬਾਜ ਬਿੱਦਯਾ ਬਿਸਾਲ। ਰਿਪੁ ਮਾਰਿ ਬਚਾਵਤਿ, ਮਾਰ ਤਾਂਹਿ[4]। ਬਹੁ ਗਿਰੀ ਲੋਥ ਰਣ ਖੇਤ ਮਾਂਹਿ ॥੧੮॥ ਗਿਰ ਨਰ ਅਚੈਭਕੌ ਧਾਰਿ ਧਾਰਿ।ਬਹੁ ਉਮੜਿ ਉਮੜਿ ਘੋਰੋ ਸੁ ਡਾਰ।ਨਹਿੰ ਤਊ ਵਾਰ ਕਿਸ.ਤੇ ਸੁ ਖਾਇੰ।ਤਨ ਕੌ ਬਚਾਇ ਰਿਪੁ ਘਾਇ ਘਾਇ[5]॥੧੯॥ਬਹੁ* ਦਿਸ਼ਿਨਿ ਕੇਰ ਭਟ ਹੇਰਿ ਹੇਰਿ। ਕਹਿੰ 'ਸਾਧ ਸਾਧ' ਪੁਨ 'ਘੇਰ ਘੇਰ[6]'। ਬਹੁ ਮਚਸੋ ਰੌਰ ਗੁਰ ਸੁਨਤਿ ਕਾਨ। ਬੂਝੈਂ'ਇਤੋਕ ਕਿਨ ਜੰਗ ਠਾਨਿ ?' ॥੨੦॥ ਇਕ ਸੁਭਟ ਭਨਸੋ[7]'ਚਹੁੰ ਪੁੱਤ੍ਰ ਪੀਰ'। ਰਿਪੁ ਹਨੇ ਅਨਿਕ, ਬਿਚ ਥਿਰੇ ਧੀਰ।ਤਿਨਪਰ ਗੁਲੇਰੀਆ ਧਾਇਜਾਇ। ਲਿਯ ਘੇਰ ਬੀਚ ਸਮੁਦਾਇ ਆਇ ॥੨੧॥ ਤਿਨਕੀ ਸਹਾਇ ਭੇਜੋ ਬਿਸਾਲ'। ਢਿਗ ਹੁਤੋ ਖਰੋ ਮਾਤੁਲ ਕ੍ਰਿਪਾਲ।ਸੁਨਿਭੀਰ ਪਰੀ ਮਨ ਛੋਭਧਾਰਿ।ਹਯ ਕੋ ਕੁਦਾਇ ਚਾਲਸੋ ਉਦਾਰ ॥੨੨॥ ਕਰ ਮੈਂ ਕੁਦੰਡ ਐਂਚਸੋ ਕਠੋਰ। ਭੀਖਨ ਖਤੰਗ ਗੁਨ ਬੀਚ[8] ਜੋਰਿ।

[1]ਪਹਾੜੀ ਮਨੁੱਖਾਂ ਨੂੰ। [2]ਦਮਾਮਿਆਂ ਤੇ ਚੋਬਾਂ ਵਜਦੀਆਂ ਹਨ। [3]ਦੌੜ ਗਏ। [4]ਸ਼ੱਤ੍ਰੂ ਦੀ ਮਾਰ ਬਚਾ ਕੇ (ਆਪ) ਤਿਨ੍ਹਾਂ ਨੂੰ ਮਾਰਦਾ ਹੈ। [5]ਜ਼ਖਮੀ ਕਰਕੇ ਮਾਰਦਾ ਹੈ। [6]ਕਹਿੰਦੇ ਹਨ 'ਸ਼ਾਬਾਸ਼ ਸ਼ਾਬਾਸ਼' (ਤੇ) ਫਿਰ (ਕਹਿੰਦੇ ਹਨ) 'ਘਿਰ ਗਏ, ਘਿਰ ਗਏ'। [7]ਪੀਰ ਦੇ ਚਹੁੰ ਪੁੱਤ੍ਰਾਂ ਨੇ। [8]ਚਿੱਲੇ ਵਿਚ। *ਪਾ:—ਗੁਰ।

ਪਹੁੰਚਸੋ ਤੁਰੰਤ ਕਹਿ 'ਮਾਰ ਮਾਰ'। ਲਲਕਾਰ ਸਭਿਨਿ ਹੇਲਾ ਸੁ ਡਾਰਿ ॥ ੨੩ ॥ ਜੇ ਹੁਤੇ ਤੁਰਕ[1] ਲਹਿ ਕਰਿ ਸਹਾਇ। ਸਭਿ ਪਰੇ ਦੌਰ ਕਰਿ ਅਨਿਕ ਘਾਇ। ਤੜਭੜ ਤੁਫੰਗ ਇਕ ਬਾਰਿ ਚਾਲ। ਜੁਟ ਗਏ ਕ੍ਰਿਪਾਨਨ ਓਟ ਢਾਲ ॥ ੨੪ ॥ ਤਬਿ ਪੁੱਤ੍ਰ ਪੀਰ ਕੇ ਦੋਇ ਘੇਰਿ। ਗਨ ਰਿਪੁ ਸੰਭਾਰ ਕਰਿ ਫੇਰਿ ਫੇਰਿ[2]ਪਹੁੰਚਸੋ ਕ੍ਰਿਪਾਲ ਬਾਨਨਿ ਪ੍ਰਹਾਰ। ਘੇਰੋ ਛੁਰਾਇ ਬਾਹਰ ਨਿਕਾਰਿ ॥੨੫ ॥ ਬਹੁ ਰਿਸੇ ਪੀਰ ਕੇ ਪੁੱਤ੍ਰ ਫੇਰ। ਬਾਹੇ ਕ੍ਰਿਪਾਨ ਹੁਇ ਫੇਰ ਨੇਰ[3]। ਰਿਸ ਕਰਿ ਗੁਪਾਲ ਨੇ ਬਾਨ ਛੋਰਿ। ਉਰ[4] ਤਾਤਕਾਲ ਹੀ ਦੀਨਿ ਫੋਰ ॥ ੨੬ ॥ ਜਬਿ ਗਿਰਸੋ ਬੀਰ ਰਨ ਖੇਤ ਮਾਂਹਿ। ਦੁਹਿ ਦਿਸ਼ਨਿ ਸੁਭਟ ਲਖਿ ਲੋਥ ਤਾਂਹਿ। ਉਮਡੇ ਅਨੇਕ ਹਿਤ ਲੇਨਿ ਆਪ। ਕਰ ਧਰੇ ਤੀਰ ਤੋਮਰ ਕਲਾਪ[5] ॥੨੭॥ ਜੁਟ ਗਏ ਬਹੁਰ ਕਾਢੇ ਕ੍ਰਿਪਾਨ।ਤਨ ਕਾਟ ਕਾਠ ਜਿਮ ਗਨ ਤਿਖਾਨ। ਗਿਰ ਗਏ ਲੋਥ ਪੋਥਨ ਬਿਸਾਲ।ਨਹਿ ਤਜੀ ਥਾਇੰ ਭੀ ਅਤਿ ਕਰਾਲ ॥ ੨੮ ॥ ਮਾਤੁਲ ਕ੍ਰਿਪਾਲ ਤਜਿ ਤਜਿ ਖਤੰਗ। ਜਹਿੰ ਥਿਤ ਗੁਪਾਲ ਤਹਿੰ ਅੰਗਭੰਗ।ਗਨ ਗੋਰਿ ਗੋਰਿ ਦੀਨੇ ਉਥੱਲ[6]।ਇਤਉਤ ਤਕਾਇ ਭਈ ਹੱਲ ਚੱਲ॥੨੯॥ ਨਹਿੰ ਥਿਰਨ ਦੇਤਿ ਇਕ ਥਲ ਸੁਭੱਟ। ਹਯ ਕੌ ਚਲਾਇ ਕੋਤਿਕ ਦਬੱਟ[7]। ਤਬਿ ਤੁਰਕ ਸਕਲ ਨਿਜ ਥਲ ਸੰਭਾਰਿ। ਗੁਲਕਾਨ ਬ੍ਰਿੰਦ ਸਾਇਕ[8] ਪ੍ਰਹਾਰ ॥੩੦॥ ਗਿਰਪਤਿ ਗੁਪਾਲ ਕੇ ਨਿਕਟ ਬੀਰ। ਹਲ ਪਰੇ ਚਾਲ ਨਹਿੰ ਧਰਤਿ ਧੀਰ।ਡੀਠਨ ਥਚਾਇ ਇਤ ਉਤ ਪਲਾਇ। ਕੋ ਤਰੁਨਿ ਓਟ[9]ਹੁਇ ਨਿਜ ਬਚਾਇ ॥ ੩੧ ॥ ਇਮ ਪਰੀ ਲੋਹ ਕੀ ਮਾਰ ਭੂਰ। ਬਿਨ ਲਾਜ ਤਜਾਗਿ ਰਣਖੇਤ ਸੂਰ।ਪਿਖਿ ਕੈ ਕ੍ਰਿਪਾਲ ਕੋ ਖਰ ਖਤੰਗ। ਗਿਰਪਤਿ ਗੁਪਾਲ ਰਿਸ ਰੰਗ ਸੰਗ ॥ ੩੨ ॥ ਸਹਿ ਸਕਸੋ ਨ, ਹਯ ਕੋ ਚਪਲ ਕੀਨਿ।ਹੁਇ ਅੱਗੂ ਬਾਨ ਕੋ ਤਜਾਗ ਦੀਨ।ਖਰ ਹੁਤੋ[10] ਸੁ ਮਾਤੁਲ ਓਰ ਆਇ। ਖੁਭ ਗਯੋ ਜ਼ੀਨ ਮਹਿੰ ਬੇਗ ਪਾਇ ॥ ੩੩ ॥ ਦਿਖ ਕੈ ਕ੍ਰਿਪਾਲ ਉਚੈ ਅਲਾਇ।'ਤੈਂ ਨਿਜ ਪ੍ਰਹਾਰ ਲੀਨੋ ਚਲਾਇ। ਅਬਿ ਦੇਹੁ ਵਾਰ ਮੋਰੋ ਖਰੋਇ। ਨਹਿੰ ਆਨ ਥਾਨ ਨਿਜ ਜਾਨ ਜੋਇ[11] ॥ ੩੪॥ ਸਹਿ

---

[1]ਭਾਵ ਮੁਰੀਦ ਬੁੱਧੂਸ਼ਾਹ ਦੇ। [2]ਫਿਰ ਫਿਰਕੇ ਸਾਰੇ ਵੈਰੀਆਂ ਤੋਂ ਸੰਭਾਲਦੇ ਹਨ (ਆਪਣੇ ਸਰੀਰ ਨੂੰ)। [3]ਨੇੜੇ ਹੋਕੇ। [4]ਛਾਤੀ। [5]ਸਮੂਹ। [6]ਉਲਟਾ ਕੇ ਡੇਗੇ। [7]ਦਬਾਏ। [8]ਬਾਨ। [9]ਇੱਛਾਂ ਦੇ ਓਲ੍ਹੇ। [10](ਉਹ ਤੀਰ) ਤਿੱਖਾ ਸੀ। [11]ਭਾਵ ਹੋਰਥੇ ਹੁਣ ਨਾ ਜਾਹੁ।

ਲੇਹੁ ਵਾਰ ਨਹਿੰ ਬਚਹਿੰ ਪ੍ਰਾਨ। ਕੈਧੋਂ ਸੁ ਹਾਨ ਹੈ ਹੈ ਕਿਕਾਨ[੧]। ਇਹ ਸੁਨਤਿ ਸੈਲਪਤਿ ਹਯ ਚਲਾਇ।ਕਰਿ ਚਪਲ ਅਧਿਕ ਜਿਮ ਹੈ ਬਚਾਇ। ੩੫॥ਤਬਿ ਛੁਟਿ ਕ੍ਰਿਪਾਲ ਤੇ ਬਾਨ ਚਾਲ।ਤੀਖਨ ਸਮਾਨ ਪੰਨਗ ਬਿਸਾਲ। ਉਛਰੰਤਿ ਤੁਰੰਗ ਕੇ ਕਰਨ ਮੂਲ[੨]। ਲਗਿ ਭਯੋ ਪਾਰ ਗਿਰ ਪਰਯੋ ਝੂਲਿ। ੩੬॥ਤਜਿ ਕਰਿ ਤੁਰੰਗ ਪੀਛੇ ਸਿਧਾਇ।ਨਿਜ ਸੈਨ ਪ੍ਰਵੇਸ਼ਯੋ ਤਨ ਬਚਾਇ। ਪੁਨ ਸਨੈ ਸਨੈ ਪਸ਼ਚਾਤ ਜਾਤਿ। ਟਿਕ ਰਹਯੋ ਜੁੱਧਿ, ਥਿਰ ਕਰਹਿ ਘਾਤਿ ॥੩੭ ॥ ਦੋਹਰਾ ॥ ਹੌਰੇ ਕਰਿ ਗਿਰਪਤਿਨ ਭਟ ਥਿਰ ਕਰਿ ਨਿਜ ਨਿਜ ਚਾਇ। ਬੁੱਧੂਸ਼ਾਹ ਸਪੂਤ ਕੀ ਲੋਥ ਓਜ ਕਰਿ ਲਯਾਇ ॥ ੩੮ ॥ ਇਮ ਸਹਾਇਤਾ ਕਰਿ ਭਲੇ ਧੀਰਜ ਸਹਿਤ ਟਿਕਾਇ। 'ਤਜਹੁ ਤੁਫੈਗਨ ਕੋ' ਕਹਯੋ 'ਗੁਲਕਾਂ ਗਨ ਬਰਖਾਇ' ॥ ੩੯ ॥ ਧੀਰ ਦਈ ਕਹਿ ਪੀਰ ਕੋ ਮ੍ਰਿਦੁਲ ਬਾਕ ਤੇ ਬੀਰ[੩]। ਚਲਯੋ ਚਹਿਤਿ ਚਿਤ ਚੌਂਪ ਤੇ ਭਗਨੀ ਸੁਤ ਕੇ ਤੀਰ[੪] ॥੪੦॥ ਹਤਯੋ ਤੁਰੰਗਮ ਸ਼ੱਤ੍ਰੁ ਕੋ, ਕਰਯੋ ਸੁ ਬਚ ਗੋਪਾਲ[੫]। ਵਾਹਿਨ ਅਪਰ ਮੰਗਾਇ ਕੈ ਭਯੋ ਅਰੂਢਿ ਭੁਵਾਲ[੬] ॥ ੪੧ ॥ ਕਲਗ਼ੀਧਰ ਕੋ ਨਿਕਟ ਸਭਿ ਕਰਯੋ ਬ੍ਰਿਤੰਤ ਬਖਾਨ।'ਸਾਧ ਸਾਧ ਬੁੱਧੂ ਸੁਭਟ ਜਿਨ ਰਾਖੀ ਨਿਜ ਆਨ[੭]' ॥੪੨॥ ਨ੍ਰਿਪ ਚੰਦੇਲ ਹੰਡੂਰੀਆ ਲੈ ਕਰਿ ਦਲ ਸਮੁਦਾਇ। ਚਹੈਂ ਗੁਰੂ ਦਿਸ਼ਿ ਜੰਗ ਕੋ ਤੀਰ ਤੁਫੈਗ ਚਲਾਇ।੪੩॥ਪੰਚਹੁ ਭ੍ਰਾਤਾ ਅਰ ਰਹੇ ਦੇਤਿ ਚਮੂੰਕੇ ਜ਼ੋਰ।ਦੀਹ ਦਮਾਮੇ ਡੰਕ ਦੈ'ਮਾਰ ਮਾਰ'ਕਰਿ ਸ਼ੋਰ।੪੪॥ ਖਰੇ ਬਿਲੋਕਤਿ ਸਤਿਗੁਰੂ ਦਲ ਦੋਇਨ ਕੇ ਬੀਰ। ਕਰਿ ਪੁਰਸ਼ਾਰਥ ਕੋ ਹਤਹਿੰ ਗਨ ਗੁਲਕਾਂ ਅਰੁ ਤੀਰ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰਿੰਥੇ ਦੁਤਿਯ ਰੁਤੇ 'ਜੰਗ' ਪ੍ਰਸੰਗ ਬਰਨਨੰ ਨਾਮ ਖਟ ਬਿੰਸਤੀ ਅੰਸੂ ॥ ੨੬ ॥

੨੭. [ਕ੍ਰਿਪਾਲ ਮਹੰਤ ਨੇ ਹਯਾਤ ਖਾਂ ਨੂੰ ਮਾਰਨਾ]।

ਦੋਹਰਾ॥ ਭੀਖਮ ਖ਼ਾਨ, ਹਯਾਤਖਾਂ ਤ੍ਰਿਤੀ ਨਿਜਾਬਤ ਖਾਨ।ਫਤੇਸ਼ਾਹ ਇਨ ਕੇ ਨਿਕਟ ਦੂਤ ਪਠਯੋ ਮਤਿਵਾਨ ॥ ੧ ॥ ਪਾਧੜੀ ਛੰਦ ॥ ਤਤਕਾਲ ਅਯੋ ਤਿਨ ਬਾਤ ਕਹੀ। 'ਤਨ ਕਯੋਂ ਰਣ ਖੇਤਹਿੰ ਦੇਤਿ ਨਹੀਂ[੮]। ਕਿਸ ਕਾਰਨ ਆਪ ਬਚਾਵਤਿ ਹੋ? ਗੁਲਕਾਂ ਸਰ ਕਯੋਂ ਨ ਚਲਾਵਤਿ ਹੋ? ॥ ੨॥–ਗੁਰ

---

[੧]ਯਾ ਘੋੜਾ ਮਰੇਗਾ। [੨]ਕੰਨ ਦੇ ਮੁੱਢ ਕੋਲ। [੩]ਸੂਰਮੇ (ਕ੍ਰਿਪਾਲ ਜੀ ਨੇ)। [੪]ਭਾਵ ਗੁਰੂ ਜੀ ਪਾਸ। [੫](ਪਰ) ਗੋਪਾਲ ਰਾਜੇ ਨੇ ਆਪਣਾ ਬਚਾ ਕਰ ਲਿਆ। [੬]ਰਾਜਾ। [੭]ਪ੍ਰਤੱਗਯਾ, ਅਣਖ, ਇੱਜ਼ਤ। [੮]ਭਾਵ ਤਨਦਿਹੀ ਦੇ ਨਾਲ ਲੜਾਈ ਕਿਉਂ ਨਹੀਂ ਕਰਦੇ।

ਤੀਰ ਗਵਾਰ-ਬਖਾਨਤਿ ਹੈਂ[1]। ਹੱਥਯਾਰਨਿ ਭੇਵ ਨ ਜਾਨਤਿ ਹੈਂ-। ਕਰਿ ਹੋਲ ਮਿਲੋ ਦਲ ਕਯੋਂ ਨ ਅਬੈ[2]। ਲੁਟ ਮਾਫ ਕਰੀ, ਧਨ ਲੇਹੁ ਸਬੈ'॥੩॥ ਸੁਨਿ ਭੀਖਨਖਾਨ ਬਖਾਨਿ ਕਰਜੋ। 'ਕੁਛ ਦੇਰਿ ਨਹੀਂ ਲਖਿ ਜੰਗ ਪਰਜੋ[3]। ਦਸ ਬੀਸਕਿ ਬੀਰ ਅਹੈਂ ਇਨ ਮੈਂ। ਕਰਿ ਘਾਤ ਅਬੈ ਤਿਨ ਕੋ ਰਣ ਮੈਂ॥੪॥ ਕਰਿ ਹੋਲ ਫਤੇ, ਨਹਿ ਚਿੰਤ ਕਰੋ[4]। ਰਣ ਕੇ ਹੁਇਂ* ਦਾਵ ਅਨੇਕ ਤਰੋ[5]। ਇਮ ਭਾਖਤਿ, ਖਾਨ ਬਟੋਰ ਲਿਏ। 'ਇਕ ਹੋਲ ਕਰੋ ਸਭਿ ਜ਼ੋਰ ਦਿਏ' ॥੫॥ ਸੁਨਿ ਖਾਨ ਹਯਾਤ ਰਿਸਜੋ ਤਬਿਹੂੰ। ਜੁਤਿ ਭੀਖਨ ਖਾਨ ਪਿਖੇ ਸਭਿਹੂੰ। ਕਰਿ ਤੇਜ਼ ਤੁਰੰਗ ਧਵਾਇ ਪਰਜੋ। ਹਤਿ ਬਾਨਨ ਕੋ ਦਲ ਸੰਗ ਅਰਜੋ॥੬॥ ਪਸ਼ਚਾਤ ਪਠਾਨ ਸਮੂਹਨ ਹੈਂ। 'ਹਤਿ ਤੀਰ ਤੁਫੰਗਨ ਮਾਰਿ' ਕਹੈਂ।ਇਤ ਤੇ ਉਤ ਧਾਇ ਪ੍ਰਹਾਰਤਿ ਹੈਂ। ਪਿਖਿ ਅੱਗੂ ਵਧਜੋ ਤਿਸ ਮਾਰਤਿ ਹੈਂ ॥੭॥ ਬਡ ਦੁੰਦਭਿ ਬਾਜਤਿ, ਜੰਗ ਮਚਜੋ। ਛਿਤ ਧੂਰਤ ਸੂਰਨ ਸ਼ੋਨ ਰਚਜੋ[6]। ਮੁਖ 'ਮਾਰਹਿ ਮਾਰ' ਉਚਾਰਤਿ ਹੈਂ। ਬਰਖਾ ਗੁਲਕਾਨਿ ਸੁ ਡਾਰਤਿ ਹੈਂ ॥ ੮ ॥ ਹੈਡਿਯਾ ਸਮ ਸੀਸ ਫੁਟੇ ਸੁ ਗਿਰੇ।ਕਰਛੀ ਜਨੁ ਹਾਥ ਕਟੈਤਿ ਪਰੇ'।ਸਿਪਰੈਂ ਜਨੁ ਪਾਤਰ[7] ਤਾਂਹਿ ਧਰੀ। ਮਿਝ ਆਮਿਖ ਸ਼ੋਨ ਅਹਾਰ ਕਰੀ॥੯ ॥ ਗਨ ਜੋਗਨਿ ਪ੍ਰੇਤ ਡਕਾਰਤਿ ਹੈਂ। ਬਹੁ ਸੁਭਟਨਿ ਪਿੰਜਰ ਡਾਰਤਿ ਹੈਂ[8]। ਬਹੁ ਗੀਦਰ ਆਨਿ ਪੁਕਾਰ ਕਰੈਂ।ਗ੍ਰਿਧ ਕੰਕ[10]ਭਖੈਂਪਲ[11]ਮੋਦ ਭਰੈਂ॥੧੦॥ਕਿਤ ਘਾਇਲ ਹ੍ਵੈ ਜਲ ਜਾਚਤਿ ਹੈਂ। ਇਕ ਲੋਟਤਿ ਸ਼ੋਨਤਿ ਰਾਚਤਿ ਹੈਂ। ਬਹੁ ਖਾਨ ਮਰੇ ਗੁਲਕਾਨ ਲਗੇ।ਤਰਵਾਰਨ ਸੋਂ ਜੁਟ ਬੀਰ ਜਗੇ॥੧੧॥ਤਬਿ ਖਾਨ ਹਯਾਤ ਹਨੈ ਸਰ ਕੋ।ਗੁਰ ਕੇ ਦਲ ਕੋ ਬਹੁ ਦੈ ਡਰ ਕੋ।ਨਿਜ ਅੰਗ ਬਚਾਇ ਪ੍ਰਹਾਰਤਿ ਹੈ। ਹਯ ਤੇਜ ਕਰੇ ਲਲਕਾਰਤਿ ਹੈ॥੧੨॥ਦਲ ਮੈਂ ਬਲ ਦੀਹ ਦਿਖਾਰਤਿ ਹੈ। ਜਿਸ ਤੀਰ ਹਨੈ ਤਿਸ ਮਾਰਤਿ ਹੈ। ਗੁਰ ਪਾਸ ਮਹੰਤ ਕ੍ਰਿਪਾਲ ਖਰਜੋ। ਅਵਿਲੋਕਤਿ ਕੋਪ ਬਿਸਾਲ ਭਰਜੋ:-॥ ੧੩ ॥ 'ਬਲ ਤੇਜ ਤੁਰੰਗਮ ਜੋਰ ਕਰੇ[12]। ਹਮਰੇ ਦਲ ਕੋ ਬਹੁ ਤ੍ਰਾਸ ਧਰੇ। ਪ੍ਰਭੁ ਜੀ ! ਨਿਜ

[1]ਕਹਿੰਦੇ ਸਾਓ ਕਿ ਗੁਰੂ ਪਾਸ ਤਾਂ ਗਵਾਰ ਹਨ। [2]ਭਾਵ ਹੁਣ ਹੱਲਾ ਕਿਉਂ ਨਹੀਂ ਕਰਦੇ। [3]ਜੰਗ ਪਿਆ ਹੀ ਦੇਖੋ। [4]ਹਲਾ ਕਰਕੇ ਫਤਹ ਕਰਾਂਗੇ ਚਿੰਤਾ ਨਾ ਕਰੋ। [5]ਅਨੇਕ ਤਰ੍ਹਾਂ ਦੇ। [6]ਧਰਤੀ ਦੀ ਧੂੜ ਵਿੱਚ ਸੂਰਮਿਆਂ ਦਾ ਲਹੂ ਰਚਿਆ। (ਅ) ਧਰਤੀ ਹੋ ਗਈ ਲੋਹੇ ਦੇ ਜੰਗਾਰ ਦੇ ਰੰਗ ਦੀ ਜਦ ਸੂਰਮਿਆਂ ਦਾ ਲਹੂ ਰਚਿਆ ਉਸ ਵਿਚ। [ਸੰਸ:, ਧੂਰਤ=ਲੋਹੇ ਦਾ ਜੰਗਾਰ]। [7]ਹੱਥ ਕੱਟੇ ਜਾਕੇ ਭਿੱਜੇ ਪਏ ਕੜਛੀ ਤੁੱਲ ਹਨ। [8]ਪੱਤਲਾਂ। [9]ਸੁੱਟਦੀਆਂ ਹਨ। [10]ਗਿਰਝਾਂ ਤੇ ਚਿੱਟੀਆਂ ਇੱਲਾਂ। [11]ਮਾਸ। [12]ਭਾਵ ਹਯਾਤ ਖਾਂ ਜੋਰ ਕਰਦਾ ਹੈ। *ਪਾ:-ਦੁਇ।

ਆਇਸੁ ਦੇਹੁ ਅਬੈ।ਇਸ ਸੈਗ ਲਰੋਂ, ਨ ਟਰੋਂ ਸੁ ਕਬੈ॥੧੪॥ ਭਟ ਬ੍ਰਿੰਦਨਿ ਕੋ ਰਨ ਮਾਰਤਿ ਹੈ। ਨਿਜ ਅੰਗ ਬਚਾਇ ਪ੍ਰਹਾਰਤਿ ਹੈ। ਹਤਿ ਪੂਰਬ ਮੈਂ ਰਿਪੁ ਪ੍ਰਾਨਨ ਕੋ। ਪੁਨ ਆਨਿ ਬਿਲੋਕਹੁ ਆਨਨ ਕੋ[1]॥੧੫॥ ਕਲਜ਼ੀਧਰ ਯੌਂ ਮੁਸਕਾਇ ਕਹਯੋ। 'ਤੁਮ ਬਾਕਨਿ ਕੇਰ ਪ੍ਰਤਾਪ ਲਹਯੋ। ਬਰ ਦੇਹਿ, ਫਤੇ ਗੁਰ ਪਾਵਹਿੰਗੇ। ਰਿਪੁ ਬ੍ਰਿੰਦ ਖਪਾਇਵ ਹਾਵਹਿੰਗੋ[2]॥ ੧੬॥ ਇਹ ਸੰਤਨ ਕੀ ਨਿਤ ਰੀਤਿ ਅਹੈ। ਹੁਇ ਹਾਰ ਬਿਜੈ, ਬਰ ਸ੍ਰਾਪ ਕਹੈਂ[3]'। ਸੁਨਿ ਫੇਰ ਕ੍ਰਿਪਾਲ ਬਖਾਨਤਿ ਹੈ। ਰਸ ਬੀਰ ਵਧਯੋ ਰਿਸ ਠਾਨਤਿ ਹੈ॥ ੧੭ ॥ 'ਪ੍ਰਭੁ ਜੀ! ਰਨ ਮਹਿ ਤੁਮ ਸੈਗ ਖਰਯੋ[4]।ਪਿਖਿ ਲੂਣਹਰਾਮ ਪਠਾਨ ਅਰਯੋ। ਨਹਿੰ ਜਾਇ ਸਹਯੋ ਰਿਪੁ ਕੇ ਬਲ ਕੋ। ਕਰਿ ਘਾਤ ਛਰਾਵਤਿ ਹੈ ਦਲ ਕੋ' ॥੧੮॥ ਕਲਜ਼ੀਧਰ ਯੌਂ ਜਬਿ ਬੈਨ ਸੁਨੇ।ਉਰ ਹੋਇ ਪ੍ਰਸੰਨ ਬਿਸਾਲ ਭਨੇ। 'ਹੱਥਯਾਰ ਕਹਾਂ ਜੁ ਪ੍ਰਹਾਰਹੁਗੇ ? ਜਿਸ ਕੇ ਬਲ ਤੇ ਅਰਿ ਮਾਰਹੁਗੇ॥੧੯॥ ਤਰਵਾਰ ਤੁਫੰਗ ਨ ਤੋਮਰ ਹੈ। ਧਨੁਬਾਨ[5] ਮਹਾਨ ਨਹੀਂ ਕਰ ਹੈਂ[6]। ਨਹਿੰ ਢਾਰ ਬਚਾਵਨ ਅੰਗਨਿ ਕੋ। ਕਿਮ ਜੰਗ ਚਹੌ ਅਰ ਭੁੰਗਨਿ ਕੋ ॥ ੨੦ ॥ ਸੁਨਿ ਸੰਤ ਕ੍ਰਿਪਾਲ ਕ੍ਰਿਪਾਲ ਲਹਯੋ[7]।ਢਿਗ ਮਾਤੁਲ ਬੀਰ ਕ੍ਰਿਪਾਲ ਚਹਯੋ[8]। 'ਕੁਤਕਾ[9] ਇਹ ਕਾਂਧੇ ਮੋਹਿ ਕਹਯੋ[10]? ਮਮ ਆਯੁਧ ਦੀਰਘ ਹਾਥ ਗਹਯੋ ॥ ੨੧ ॥ ਇਕ ਸੈਗ ਹਯਾਤ ਪ੍ਰਹਾਰ ਕਰੋਂ। ਤੁਮਰੋ ਬਲ ਪਾਇ ਰਤੀ ਨ ਡਰੋਂ।ਜਹਿੰ ਲੌ ਚਲਿ ਜਾਇ ਨ ਛੋਰਹੁੰਗੋ। ਇਕ ਵਾਰ ਕਰੋਂ ਸਿਰ ਫੋਰਹੁੰਗੋ' ।੨੨॥ ਸੁਨਿ ਮਾਤੁਲ ਧੀਰ ਕ੍ਰਿਪਾਲ ਕਹੈ। 'ਤਪ ਤੇਜ ਬਿਸਾਲ ਕ੍ਰਿਪਾਲ[11] ਅਹੈ। ਕਹਿ ਦੇਹੁ ਕ੍ਰਿਪਾਲ[12] ! ਸੁ ਆਇਸੁ ਕੋ। ਰਣ ਸਾਥ ਪਠਾਨ ਪਿਖੋ ਇਸ ਕੋ[13]॥੨੩॥ਮੁਸਕਾਇ ਪ੍ਰਭੂ ਤਬਿ ਬਾਕ ਕਹਯੋ।'ਹਤਿ ਖਾਨ ਹਯਾਤ ਰਿਦੈ ਜੁ ਚਹਯੋ। ਬਿਦਤੀ ਜਗ ਮੈਂ ਜਿਮ ਭੀਮ ਗਦਾ। ਕੁਤਕਾ[14] ਤਿਮ ਜਾਨਹਿੰ ਲੋਕ ਸਦਾ' ॥੨੪॥ ਗੁਰ ਕੇ ਸੁਨਿ ਬਾਕ ਅਨੰਦ ਭਯੋ। ਬਲ ਸਾਥ

---

[1]ਆਪਦੇ (ਕਵਲ) ਮੁਖ ਨੂੰ। [2]ਨਾਸ਼ ਕਰਕੇ ਖਪਾ ਦਿਆਂਗੇ।[3]ਸੰਤਾਂ ਦਾ ਕੰਮ ਜਿੱਤੇ ਕਿ ਹਾਰ ਲਈ ਵਰ ਯਾ ਸ੍ਰਾਪ ਦੇਣਾ ਹੀ ਹੈ। ਭਾਵ ਲੜਨਾ ਤੁਸਾਂ ਦਾ ਕੰਮ ਨਹੀਂ।[4]ਖੜਾ ਹਾਂ। [5]ਧਨੁਖ ਤੇ ਬਾਨ। [6]ਹੱਥ ਵਿੱਚ ਨਹੀਂ ਹੈ। [7]ਕ੍ਰਿਪਾਲ ਸੰਤ ਨੇ ਸੁਣਕੇ ਕ੍ਰਿਪਾਲੂ (ਗੁਰੂ ਜੀ ਨੂੰ) ਦੇਖਿਆ। [8]ਪਾਸ ਖੜੇ ਮਾਮਾ ਕ੍ਰਿਪਾਲ ਜੀ ਵਲ ਦੇਖਿਆ। [9]ਲਮਾਣ ਵਿੱਚ ਛੋਟਾ ਪਰ ਮੁਟਾਈ ਵਿੱਚ ਮੋਟਾ ਡੰਡਾ। [10]ਕਾਹਦੇ ਵਾਸਤੇ ਹੈ। [11]ਕ੍ਰਿਪਾਲ ਸੰਤ ਦਾ। [12]ਹੇ ਗੁਰੂ ਜੀ। [13]ਪਠਾਣ ਨਾਲ਼ ਇਸ ਦਾ ਜੰਗ ਦੇਖੋ (ਹੇ ਗੁਰੂ ਜੀ) ! [14](ਤੇਰਾ) ਡੰਡਾ।

ਸੁ ਹਾਥ ਸੰਭਾਰਿ ਲਯੋ। ਜਿਹ ਦੀਰਘ ਦੇਹ ਸੁ ਪੇਟ ਮਹਾਂ। ਭੁਜ ਲੰਬ[1] ਦੋਊ ਬਡ ਓਜ ਲਹਾ ॥੨੫॥ ਜਟ ਜੂਟ ਜੁਟਨੋ[2] ਜਿਹ ਸੀਸ ਧਰੇ। ਸਭਿ ਅੰਗਨ ਬੀਚ ਬਿਭੂਤਿ ਧਰੇ। ਨਿਜ ਤੇਜ ਤੁਰੰਗ ਧਵਾਇ ਚਲਨੋ। ਦਲ ਖਾਨਨ ਕੋ ਛਤਕਾਲ ਦਲਨੋ ॥੨੬॥ ਤਨ ਭੈਰਵ ਭੇਖ ਸੁਪੈਦ ਕਰਨੋ[3]। ਦ੍ਰਿਗ ਆਨਨ ਲਾਲ ਸੁ ਕੋਪ ਭਰਨੋ।ਡਰਪਾਇ ਪਠਾਨਨ ਅੱਗੁ ਭਯੋ[4]। ਤਤਕਾਲ ਹਯਾਤ ਬੰਗਾਰ ਲਯੋ ॥ ੨੭ ॥ [5]ਕਿਤ ਜਾਤਿ ਭਜਨੋ ਇਤ ਹੋਹੁ ਖਰਨੋ। ਮਮ ਸਾਥ ਕ੍ਰਿਪਾਨ ਨਿਕਾਰ ਲਰਨੋ। ਹਮਰੇ ਬਹੁ ਬੀਰ ਹਤੇ ਰਨ ਮੈਂ। ਅਬਿ ਸਨਮੁਖ ਧੀਰ ਧਰੋ ਮਨ ਮੈਂ[6]॥੨੮॥ਸੁਨਿ ਖਾਨ ਮੁਰਨੋ ਲਲਕਾਰਤਿ ਹੀ। ਜਿਮ ਨਾਗ ਕਿ ਪੂੰਛਹਿ ਦਾਬਤਿ ਹੀ[7]। ਹੁਇ ਸੰਮੁਖ ਦੋਨਹੁੰ ਬੀਰ ਖਰੇ।ਤਰਵਾਰ ਨਿਕਾਰਿਯ ਕੋਪ ਭਰੇ ॥੨੯॥ ਕੁਤਕਾ ਬਡ ਮੋਟ ਸੰਭਾਰਿ ਤਬੈ। ਦਲ ਦੋਇਨ ਕੇ ਭਟ ਦੇਖਿ ਸਬੈ । ਲਖਿ ਸਾਧ ਬਿਭੂਤਿ ਜਟਾਉ ਧਰੇ । ਗਿਰਨਾਥ, ਪਠਾਨ, ਦਿਸੰਤਿ[8]ਖਰੇ॥੩੦॥–ਇਹ ਜੁੱਧ ਭਲੋ ਹਠਸਾਧਕਿਯੋ।ਹਿਤ ਮਾਰਨ ਕੋ ਕੁਤਕਾ ਸੁ ਲਿਯੋ–।ਤਜਿਕੈ ਰਨ ਦੇਖਨਿ ਦੋਇਨਕੋ[9]।ਇਮਪੂਰਬ ਕੀਨਸਿ ਕੋਇ ਨ ਕੋ[10]॥੩੧॥ਕਰਿ ਤੇਜ ਤੁਰੰਗ ਪਠਾਨ ਅਯੋ। ਤਰਵਾਰ ਨਿਕਾਰਿ ਉਭਾਰਿ ਲਯੋ।ਉਰ ਧੀਰਜ ਸੰਮੁਖ ਸਾਧ ਖਰਨੋ। ਕੁਤਕਾ ਗਹਿ ਨੈਕ ਨ ਹੀਯ ਡਰਨੋ ॥੩੨॥ਤਬਿ ਖਾਨਹਯਾਤ ਸਮੀਪ ਢੁਕਨੋ।ਕਰਵਾਰ ਧਰੇ ਕਰ ਵਾਰ ਰੁਕਨੋ[11]। ਕੁਤਕਾ ਕਰਿ ਅੱਗੁ ਬਚਾਇ ਭਲੇ।ਅਸਿ[12]ਟੂਟ ਤਬੈਗਿਰਿਗਾ ਸੁ ਤਲੇ॥੩੩॥ ਭਭਕਨੋ ਸਮ ਕੇਹਰਿ ਸਾਧ ਤਬੈ । ਦਲ ਦੋਇ ਬਿਲੋਕਤਿ ਬੀਰ ਸਬੈ । ਕੁਤਕਾ ਬਲ ਸਾਥ ਸੰਭਾਰਿ ਲਯੋ।ਸਿਰ ਖਾਨ ਹਯਾਤ ਕੇ ਝਾਰ ਦਯੋ ॥੩੪॥ ਪਗ ਕੋ[13] ਬਲ ਪਾਇ ਰਕਾਬਨ ਪੈ। ਉਛਰਨੋ ਕੁਛ ਊਚਹਿ ਆਸਨ ਪੈ। ਸਗਰੇ ਤਨ ਓਜ ਲਗਾਇ ਬਡੋ। ਕੁਤਕਾ ਜੁਗ ਹਾਥਨ ਸਾਥ ਛਡੋ[14] ॥੩੫॥ ਇਸ ਭਾਂਤਿ ਲਗਨੋ ਸਿਰ ਫੋਰ ਦਯੋ।ਨਿਕਸੀ ਮਿਝ ਸੇਤ ਸੁ ਮ੍ਰਿੱਤੁ ਭਯੋ।ਬਹੁ ਖੰਡ ਕਰੇ ਜਿਹ ਸੀਸਹਿੰ ਕੇ । ਸਭਿ ਦੇਖਤਿ ਹੈਂ ਗਿਰ ਈਸ਼ਹਿੰ ਕੇ[15]॥੩੬॥ ਗੁਰ ਸ਼੍ਰੀ ਮੁਖ ਤੇ ਉਪਮਾ ਸੁ ਭਨੀ। ਦਧਿ ਕੀ ਮਟਕੀ ਜਨੁ ਸ਼ਸ਼ਾਮ ਹਨੀ।

[1]ਲੰਮੀਆਂ। [2]ਜਟਾਵਾਂ ਦਾ ਜੂੜਾ ਵੱਟਿਆ ਹੋਇਆ। [3]ਭਯਾਨਕ ਭੇਖ ਚਿੱਟਾ (ਸਵਾਹ ਨਾਲ) ਕੀਤਾ ਹੋਇਆ ਸੀ। [4]ਡਰਾਕੇ ਪਠਾਣਾਂ ਨੂੰ ਅੱਗੇ ਹੋਇਆ। [5]ਜਿਵੇਂ ਪੂਛ ਦੇ ਦੱਬਿਆਂ ਨਾਗ ਮੁੜਦਾ ਹੈ। [6]ਦੇਖਦੇ ਹਨ। [7]ਸਾਰੇ ਜੰਗ ਛੋੜਕੇ ਇਨ੍ਹਾਂ ਦੁਹਾਂ ਦਾ ਜੁੱਧ ਦੇਖਣ ਲੱਗੇ। [8]ਕਿਸੇ ਨੇ ਪਹਿਲੇ ਕਦੇ ਐਉਂ (ਜੁੱਧ) ਨਹੀਂ ਕੀਤਾ। [9]ਤਲਵਾਰ ਫੜਕੇ ਵਾਰ ਕਰਕੇ ਫੇਰ ਰੁਕਿਆ (ਕਿਉਂਕਿ ਅਗੋਂ ਸਾਧੂ ਨੇ...)। [10]ਤਲਵਾਰ। [11]ਪੈਰਾਂ ਦਾ। [12]ਮਾਰਿਆ। [13]ਪਹਾੜਾਂ ਦੇ ਰਾਜੇ।

ਜਿਮ ਭੀਮ ਗਦਾ ਗਹਿ ਹਾਥਨ ਮੈਂ।ਦੁਰਜੋਧਨ ਕੇ ਹਨੀ ਪਾਟਨ ਮੈਂ[1]॥੩੭॥

ਭੁਜੰਗ ਛੰਦ ॥ ਬਚਿਤ੍ਰ ਨਾਟਕ:– ਕ੍ਰਿਪਾਲ ਕੋਪੀਅੰ ਕੁੱਤਕੋ ਸੰਭਾਰੀ ।
ਹਠੀ ਖਾਨ ਹਯਾਤ ਕੇ ਸੀਸ ਝਾਰੀ ॥ [2]ਉਠੀ ਛਿੱਛ ਇੱਛੰ ਕਢਾ ਮੇਖ ਜੋਰੰ ।
ਮਨੋ ਮਾਖਨੰ ਮੱਟਕੀ ਕਾਨ੍ਹ ਫੋਰੰ[2] ॥

ਪਾਧੜੀ ਛੰਦ। [3]ਉਥਲਯੋ ਤਜਿ ਆਸਨ ਜ਼ੀਨ ਜਬੈ। ਗਿਰ ਭੂਮ ਪਰਯੋ ਕਰਿ ਸ਼ੀਘ੍ਰ ਤਬੈ। ਛੁਟਿ ਭਾਜ ਤੁਰੰਗਮ ਦੂਰ ਗਯੋ।ਇਕ ਖਾਨ ਕਿਕਾਨ ਦਬਾਇ ਲਯੋ॥੩੮॥ ਲਰ ਊਧਮ ਦੀਰਘ ਹੋਤਿ ਭਯੋ। ਹਤਿ ਕੈ ਅਸਵਾਰ ਦੁਲਾਤ ਦਯੋ[3]। ਇਮ ਕੌਤਕ ਦੇਖਤਿ ਬੀਰ ਖਰੇ। ਦੁਹੂੰ ਓਰਨ ਅਦਭੁਤ ਰੰਗ ਧਰੇ ॥੩੯॥ਤਬਿ ਕੋਤਿਕ ਖਾਨ ਧਵਾਇ ਅਏ। ਦਿਸ਼ ਚਾਰ ਮਹੀਤਹਿ ਘੇਰ ਲਏ। ਤਬਿ ਕ੍ਰੋਧਤਿ ਸੰਮੁਖ ਧਾਇ ਪਰਯੋ।ਇਕ ਸੀਸ ਤੁਰੰਗਹਿ ਘਾਤ ਕਰਯੋ[4]॥੪੦॥ ਤਤਕਾਲ ਬਿਨਾ ਸੁਧ ਹੋਇ ਗਯੋ[5]। ਅਸਵਾਰ ਸਮੇਤ ਗਿਰੰਤਿ ਭਯੋ। ਮਲ ਜੀਤ ਸਹਾਇਕ ਹੋਇ ਤਬੈ[6]।ਅਪਨੇ ਮਹਿ ਸਾਧੁ ਮਿਲਾਇ ਸਬੈ[7]॥੪੧॥ ਗੁਲਕਾਂ ਗਨ ਤੀਰ ਚਲਾਵਤਿ ਹੈਂ। ਦੁਹੂੰ ਓਰਨ ਬੀਰਨ ਘਾਵਤਿ ਹੈਂ।ਹਯ

---

[1]ਪੱਟਾਂ ਵਿੱਚ। [2]ਜ਼ੋਰ ਨਾਲ ਮਿਖ ਨਿਕਲੀ ਤੇ ਛਿੱਟਾਂ ਉਭਰੀਆਂ ਐਉਂ ਦਿੱਸੀਆਂ ਕਿ ਮਾਨੋ ਕ੍ਰਿਸ਼ਨ ਨੇ ਮੱਖਣ ਦੀ ਮੱਟਕੀ ਭੰਨੀ ਹੈ। [ਛਿੱਛ=ਛਿੱਟਾਂ। ਇੱਛੰ=ਈਕਸ਼ਣ=ਦੇਖਣਾ (ਅ) ਇਸ ਤਰ੍ਹਾਂ]। [3](ਅੰਕ ੩੬ ਵਿਚ ਕ੍ਰਿਪਾਲ ਆਸਨ ਤੋਂ ਉਛਲਕੇ ਹਯਾਤ ਦੇ ਸਿਰ ਕੁਤਕਾ ਮਾਰਦਾ ਹੈ, ਫਿਰ ਆਸਣ ਤੇ ਬੈਠਣ ਲਗਿਆਂ ਉਸਦੀ) ਕਾਠੀ ਤੋਂ ਆਸਨ ਛੁਟ ਗਿਆ ਤੇ ਉਲਟ ਕੇ ਧਰਤੀ ਤੇ ਡਿਗ ਪਿਆ, (ਪਰ ਉਹ) ਛੇਤੀ ਕਰਕੇ (ਉਠਿਆ, ਇੰਨੇ ਨੂੰ) ਘੋੜਾ ਛੁੱਟਕੇ ਤੇ ਭੱਜਕੇ ਦੂਰ ਚਲਾ ਗਿਆ। ਇਕ ਖਾਨ ਨੇ ਘੋੜੇ ਨੂੰ ਨਪੜ ਲਿਆ। (ਘੋੜੇ ਤੇ ਖਾਨ ਦੀ) ਲੜਾਈ ਦਾ ਖੂਬ ਡੰਡ ਰੌਲਾ ਪਿਆ। (ਘੋੜੇ ਨੇ) ਦੁਲੱਤੇ ਮਾਰ ਮਾਰ ਕੇ ਅਸਵਾਰ ਨੂੰ ਮਾਰ ਦਿੱਤਾ। (ਅਥਵਾ ਜਦ ਕ੍ਰਿਪਾਲ ਦਾ ਘੋੜਾ ਦੂਰ ਭਜ ਗਿਆ ਤਾਂ ਕ੍ਰਿਪਾਲ ਨੇ) ਇਕ ਪਠਾਨ ਦਾ ਘੋੜਾ ਨਪੜ ਲਿਆ। (ਇਸ ਖਾਨ ਤੇ ਕ੍ਰਿਪਾਲ ਦੀ ਲੜਾਈ ਦਾ ਬੜਾ ਰੌਲਾ ਮਚਿਆ, (ਕ੍ਰਿਪਾਲ ਨੇ ਅੰਤ) ਅਸਵਾਰ ਨੂੰ ਮਾਰਕੇ ਘੋੜੇ ਤੇ ਦੋ ਲਤਾਂ ਦਿੱਤੀਆਂ (ਭਾਵ ਸਵਾਰ ਹੋ ਗਿਆ)। (ਅ) ਅੰਕ ੩੬ ਵਿਚ ਹਯਾਤ ਦੇ ਮਰਨ ਦਾ ਜ਼ਿਕਰ ਹੈ। ਉਹੋ ਜੇ ਹਯਾਤ ਦਾ ਜ਼ਿਕਰ ਇਸ ਛੰਦ ਵਿਚ ਜਾਰੀ ਸਮਝੀਏ ਤਾਂ ਅਰਥ ਐਉਂ ਲਗੇਗਾ।:–(ਹਯਾਤ ਦਾ ਸਰੀਰ) ਜਦ ਜ਼ੀਨ ਦਾ ਆਸਣ ਛੱਡਕੇ ਉਲਟਿਆ ਤਦ ਛੇਤੀ ਨਾਲ ਧਰਤੀ ਤੇ ਡਿਗ ਪਿਆ। (ਉਸਦਾ) ਘੋੜਾ ਛੁਟਕੇ ਦੂਰ ਚਲਾ ਗਿਆ, ਇਕ ਪਠਾਨ ਨੇ ਇਹ ਘੋੜਾ ਨਪੜ ਲਿਆ, (ਖਾਨ ਤੇ ਘੋੜੇ ਦੀ) ਲੜਾਈ ਦਾ ਬੜਾ ਰੌਲਾ ਪੈ ਗਿਆ, (ਘੋੜੇ ਨੇ) ਦੁਲੱਤੇ ਮਾਰ ਮਾਰ ਕੇ ਅਸਵਾਰ ਨੂੰ ਮਾਰ ਦਿੱਤਾ। [4]ਇਕ (ਅਸਵਾਰ ਦੇ) ਘੋੜੇ ਦੇ ਸਿਰ ਤੇ ਮਾਰਿਆ (ਕੁਤਕਾ)। [5]ਬੇਸੁਧ ਹੋਗਿਆ (ਘੋੜਾ)। [6](ਕ੍ਰਿਪਾਲ ਸਾਧੂ ਦੇ) ਸਹਾਈ ਆ ਹੋਏ ਜੀਤ ਮੱਲ ਜੀ। [7]ਸਾਰਿਆਂ ਨੇ ਆਪਣੇ ਵਿਚ ਰਲਾ ਲਿਆ ਸਾਧੂ ਨੂੰ।

ਛੁਛ ਫਿਰੇ ਹਿਹਨਾਵਤਿ ਹੈਂ। ਭਟ ਭੂਮ ਪਰੇ ਤਰਫਾਵਤਿ ਹੈਂ ॥ ੪੨ ॥ ਬਡ ਨਾਦਤਿ ਦੁੰਦਭਿ ਵਾਵਤਿ ਹੈਂ । ਗਨ ਗੀਦਰ ਕੂਕ ਸੁਨਾਵਤਿ ਹੈਂ । ਭਖਿ ਜੋਗਨਿ ਮੋਦ ਵਧਾਵਤਿ ਹੈਂ।ਬਹੁ ਸ਼ੋਣਤ ਪਾਨ ਕਰਾਵਤਿ ਹੈਂ॥੪੩॥ ਦੋਹਰਾ॥ ਇਸ ਪ੍ਰਕਾਰ ਰਨ ਮਚ ਰਹਯੋ ਜੋਧੈ ਰਿਸ ਧਰਿ ਮਾਰਿ।ਭਯੋ ਭੈਗਾਨੀ ਥਾਨ ਤਬਿ ਦਾਰੁਨ ਲੋਥ ਬਿਥਾਰ[1] ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਹੱਯਾਤ ਖਾਨ ਬਧਹ' ਪ੍ਰਸੰਗ ਬਰਨਨੰ ਨਾਮ ਸਪਤ ਬਿੰਸਤੀ ਅੰਸੁ ॥੨੭॥

੨੯. [ਸਾਹਿਬ ਚੰਦ। ਦਯਾਰਾਮ ਨੰਦ ਚੰਦ ਦਾ ਯੁੱਧ]।

ਦੋਹਰਾ ॥ ਖਾਨ ਤੀਨ ਸਰਦਾਰ ਮੈਂ ਇਕ ਜਬਿ ਲੀਨੋ ਮਾਰਿ।ਅਪਰ ਪਠਾਨ ਪ੍ਰਹਾਰ ਭੇ[2] ਮਰੇ ਤੁਰੰਗ ਉਦਾਰ॥ ੧॥ ਹਰਿਬੋਲਮਨਾ ਛੰਦ॥ ਰਿਸ ਧਾਰਿ ਅਰੇ । ਹਥਿਆਰ ਕਰੇ । ਗਨ ਬਾਨ ਚਲੇ । ਨਹਿੰ ਹੋਤਿ ਖਲੇ ॥੨॥ ਹਤਿ ਭਾਲਨ ਤੇ[3] । ਰੁਕਿ[4] ਢਾਲਨ ਤੇ । ਗਹਿ ਤੋਮਰ ਕੌ । ਹਨਤੇ ਅਰਿ ਕੌ ॥ ੩॥ ਕਿਹ ਬਾਂਹ ਕਟੀ । ਕਿਸ ਟਾਂਗ ਟੁਟੀ । ਕਟਿ ਮੁੰਡ ਲਏ । ਬਹੁ ਰੁੰਡ[5] ਭਏ ॥ ੪॥ ਕਰਵਾਰ ਨਚੀ । ਰਜ ਸ਼ੋਣ ਰਚੀ[6]। ਬਹੁ ਘਾਇ ਲਗੇ । ਤਰਫੈਂ ਗਿਰਗੇ[7] ॥ ੫ ॥ ਹਯ ਧਾਵਤਿ ਹੈਂ । ਭਟ ਘਾਵਤਿ ਹੈਂ । ਮਿਲਿ ਬੀਰ ਗਏ। ਅਸਿ ਢਾਲ ਲਏ[8] ॥੬॥ ਕਰਿ ਹੇਲ ਘਨੇ । ਮੁਖ 'ਮਾਰ'ਭਨੇ। ਕਟਿ ਲੋਥ ਪਰੀ[9] । ਗਨ ਧੂਰ ਭਰੀ ॥੭॥ ਨਿਜ ਸ੍ਵਾਮਨ ਕੌ । ਕਰਿ ਕਾਮਨ ਕੌ[10]। ਨਿਜ ਪ੍ਰਾਨ ਦਏ। ਸੁਰ ਲੋਕ ਗਏ ॥੮॥ ਤਨ ਜਾਂਹਿ ਕਟੇ[11] । ਨਹਿੰ ਪਾਛਿ ਹਟੇ । ਗਨ ਖਾਨ ਅਰੇ । ਤਤਕਾਲ ਮਰੇ ॥੯॥ ਤੁਪਕਾਨ ਛੁਟੇ। ਉਰ ਸੀਸ ਫੁਟੇ। ਥਮ[12]ਸ਼ੋਣ ਮਹਾਂ। ਗਿਰ ਜਾਇੰ ਤਹਾਂ ॥੧੦॥ ਨਿਸਾਨੀ ਛੰਦ॥ ਗੜ੍ਹ ਚਿਲਾਨ[13] ਇਕ ਥਾਨ ਹੈ ਕਾਸ਼ੀ ਜਿਤ ਦੇਸ਼ੁ। ਤਿਸ ਥਲ ਕੋ ਇਕ ਸਿੱਖ ਹੈ ਜਿਹ ਸੁਮਤਿ ਵਿਸ਼ੇਸ਼ੁ। ਰਾਮ ਸਿੰਘ[14] ਸ਼ੁਭ ਨਾਮ ਹੈ ਗੁਰ ਆਇਸੁ ਪਾਈ । ਇਕ ਲਕਰਾ ਵਿਚ

[1]ਲੋਥਾਂ ਦਾ ਖਿਲੇਰ। [2]ਨਾਸ਼ ਹੋਏ (ਤੇ ਨਾਲ.....) [3]ਭਾਲੇ ਮਾਰਦੇ ਹਨ(ਅ)ਸਿਰਾਂ ਤੇ ਮਾਰਦੇ ਹਨ। [4]ਰੋਕਦੇ ਹਨ । [5]ਬਿਨਾਂ ਸੀਸ ਦੇ ਧੜ । [6]ਲਹੂ ਨਾਲ ਮਿੱਟੀ ਗੋਈ ਗਈ। [7]ਤੜਫਦੇ ਗਿਰ ਗਏ । [8]ਤਲਵਾਰ ਢਾਲ ਲੈਕੇ।[9]ਲੋਥਾਂ ਕੱਟਕੇ ਡਿਗ,ਪਈਆਂ।[10]ਆਪਣੇਮਾਲਕ ਦਾ ਕਰਕਕੰਮ।[11]ਤਨ ਕੱਟੇ ਜਾਂਦੇ ਹਨ(ਪਰ)।[12]ਨਿਕਲਦਾ ਹੈ। [13]ਚੁਨਾਰਗੜ੍ਹ ਤੋਂ ਮੁਰਾਦ ਜਾਪਦੀ ਹੈ। ਇਹ ਟਿਕਾਣਾ ਮਿਰਜ਼ਾ ਪੁਰ ਜ਼ਿਲੇ ਵਿਚ ਕਾਂਸ਼ੀ ਤੋਂ ਪੰਦਰਾਂ ਵੀਹ ਮੀਲ ਤੇ ਗੰਗਾ ਦੇ ਕਿਨਾਰੇ ਹੈ, ਕਦੇ ਬੜਾ ਪੱਕਾ ਫੌਜੀ ਟਿਕਾਣਾ ਸੀ।ਹੁਣ ਬੀ ਏਥੇ ਕਿਲ੍ਹਾ ਤੇ ਸਿਲਹਖਾਨਾ ਹੈ । ਕਿਲ੍ਹਾ ਇਕ ਪਹਾੜੀ ਦੀ ਚੋਟੀ ਤੇ ਹੈਅਭਾਗਾ ਮਹਾਰਾਣੀ ਜਿੰਦਾਂ ਨੂੰ ਅੰਗ੍ਰੇਜ਼ਾਂ ਨੇ ਇਸੇ ਕਿਲ੍ਹੇ ਵਿਚ ਕੈਦ ਕੀਤਾ ਸੀ ਜਿੱਥੋਂ ਕਿ ਉਹ ਆਪਣੀ ਚਾਤੁਰਤਾ ਨਾਲ ਨਿਕਲ ਕੇ ਨੈਪਾਲ ਜਾ ਪਹੁੰਚੀ ਸੀ। [14]ਸਿੰਘ ਪਦ ਨਾਵਾਂ ਨਾਲ ਪਹਿਲੋਂ ਬੀ ਟਾਵਾਂਟਾਵਾਂ ਹੁੰਦਾਸੀ,ਰਜਪੂਤਾਂ ਵਿਚ ਬੀ ਏਹ ਪਦ ਨਾਵਾਂਨਾਲ ਵਰਤੀਂਦਾਹੈ।

ਖੋਦਿ ਕੈ[1] ਬਡ ਤੋਪ ਬਨਾਈ॥ ੧੧॥ ਊਚੇ ਥਲ ਸੋ ਧਰਿ ਦਈ ਬਾਰੂਦ ਬਿਸਾਲਾ। ਗੋਰਾ ਪਾਥਰ ਠੋਕਿ ਕੈ ਸਨਮੁਖ ਰਿਪੁ ਜਾਲਾ।ਗੁਰ ਆਗਯਾ ਲੈ-ਕਰਿ ਤਬੈ ਤਿਹ ਲਾਇ ਪਲੀਤਾ।ਛੁਟਤਿ ਕਰਨੋ ਬਡ ਸ਼ਬਦ ਕੋ ਜਨੁ ਬਿੱਜੁ ਗਜੀਤਾ[2] ॥੧੨॥ ਜਹਾਂ ਚੁੰਗ[3] ਬਾਂਧੇ ਖਰੇ ਤਹਿੰ ਪਹੁੰਚਨੋ ਗੋਰਾ। ਬਡੇ ਬੇਗ ਤੇ ਮਾਰਿਕੈ ਇਕ ਭਟ ਅਰੁ ਘੋਰਾ।ਗਿਰਨੋ ਹੇਰਿਅਰਿ ਗਨ ਭਜੇ ਇਤ ਉਤ ਕੋ ਹੋਏ।[4]ਬਿਜੈ ਹੋਇ ਸਤਿਗੁਰੂ ਕੀ' ਬੋਲੇ ਸਭਿ ਕੋਏ ॥ ੧੩॥ ਪੁਨ ਬਰੂਦ ਗੋਲਾ ਕਸਨੋ ਤਤਕਾਲ ਚਲਾਈ। ਜਹਿੰ ਇਕੱਤ੍ਰ ਗਨ ਸੂਰਮੇ ਤਿਤ ਦਿਯ ਬਿਚਲਾਈ[5]। ਬਿਸਮੈ ਗਿਰਪਤਿ ਦੇਖਿ ਕੈ–ਇਹ ਅਜਬ ਤਮਾਸ਼ਾ। ਤੋਪ ਚਲੀ ਬਡ ਕਾਠ ਕੀ ਕਿਧ ਸੁਭਟ ਬਿਨਾਸ਼ਾ–॥ ੧੪ ॥ ਸਾਹਿਬਚੰਦ ਬਿਲੰਦ ਬਲਿ ਗੁਰ ਬੀਰ ਬਿਸਾਲਾ। ਵਧੇ ਪਠਾਨ ਬਿਲੋਕਿ ਕੈ ਬੋਲਨੋ ਤਿਸ ਕਾਲ।[6]ਪ੍ਰਭੁ ਜੀ ਆਗਯਾ ਦੇਹੁ ਮੁਝ ਉਮਡੇ ਇਤਆਵੈਂ।ਪੰਚਹੁ ਕ੍ਰਾਤਾਉਤ ਖਰੇ ਸੰਗ੍ਰਾਮ ਮਚਾਵੈਂ॥੧੫॥ਫਤੇਸ਼ਾਹ ਕੀ ਚਮੂੰ ਗਨ ਓਰੜ ਇਹ ਆਈ। ਗੁਲਕਾਂ ਤੋਮਰ ਤੀਰ ਕੀ ਬਡ ਮਾਰ ਮਚਾਈ[7]। ਜਥੇਦਾਰ ਤੋ[8] ਸਤਿਗੁਰੂ ਸੁਨਿ ਕਰਿ ਲਲਕਾਰਾ।[9]ਲੇਹੁ ਸੰਗ ਗਨ ਬੀਰ ਕੋ ਰਨ ਕਰੋ ਉਦਾਰਾ॥੧੬॥ ਇਤਿ ਦਿਸ਼ਿ ਹ੍ਵੈ ਕਰਿ ਹੋਲ ਕਰਿ ਤਜਿ ਪੁੰਜ ਤੁਫੈਗੋ। ਵਧੇ ਆਇ ਰੋਕਹੁ ਇਨੈਂ ਗੋਰਹੁਬਿਚ ਜੈਗੋ'।ਆਗਯਾ ਸੁਨਿ ਸਤਿਗੁਰੂ ਕੀ ਸਾਹਿਬਚੰਦ ਚਾਲਾ। ਭਈ ਤੜਾਭੜ ਤੁਪਕ ਕੀ ਇਕ ਬਾਰਿ ਬਿਸਾਲਾ ॥ ੧੭ ॥ ਬਾਨ ਪ੍ਰਹਾਰੇ ਐਂਚਿ ਧਨੁ ਹੋਲਾ ਬਡ ਘਾਲਾ[10]। ਹਾਲ ਚਲੇ ਗਨ ਖਾਨ ਤਬਿ ਪਿਖਿ ਜੰਗ ਕਰਾਲਾ।ਘਾਇਲ ਹ੍ਵੈ ਗਿਨ ਗਿਰ ਪਰੈਂ ਨਹਿੰਬਲ ਸੰਭਾਰੇ।ਮ੍ਰਿਤੁ ਤੇ ਕਾਤੁਰ ਡਰ ਭਜੇਮਰਿਗੇ ਬਿਨਮਾਰੇ॥੧੮॥ਭੀਖਨਖਾਂਦੇਖਨੋ ਤਬੈ ਗਨਖਾਨਪਲਾਏ। ਗੁਰ ਕੋ ਦਲ, ਉਮਡਨੋ ਅਧਿਕ ਆਵਤਿ ਅਗੁਵਾਏ। ਭਟ ਹਯਾਤ ਖਾਂ ਮਰਿ ਗਯੋ ਕੁਛ ਸਰਨੋ ਨ ਕਾਮਾ।ਸਾਧ ਕਹਾਂ ਬਪੁਰੋ ਹੁਤੋ ਜਿਨ ਪਠਿ ਜਮ-ਧਾਮਾ[11]॥੧੯॥[12]ਗੀਦੀਕਿਮਭਾਜਤਿ ਚਲੇ ਕੁਲ ਕਾਨ ਬਿਚਾਰੋ।ਹੋਲਾ ਘਾਲਹੁ ਸਮੁਖ ਗੁਰ ਕਨੋਂ ਜੀਵਤਿ ਹਾਰੋ। ਗਈ ਪਠਾਨੋ ਆਨ ਅਬਿ, ਐਸਨ[13] ਤੇ ਹਾਰਾ। ਹਸਹਿੰ ਪਹਾਰੀ ਬੀਰ ਸਭਿ ਕਛੁ ਸਰੀ ਨ ਕਾਰਾ' ॥ ੨੦ ॥ ਇਮ

---

[1]ਇਕ ਲਕੜੀ ਨੂੰ ਵਿੱਚੋਂ ਖੋਦਕੇ।[2]ਮਾਨੋਂ ਬਿਜਲੀ ਗੱਜੀ ਹੈ।[3]ਟੋਲਾ।[4]ਖਿੰਡਾ ਦਿਤੇ।[5]ਭਾਵ ਸਾਹਿਬ ਚੰਦ ਤੋਂ।[6]ਹੱਲਾ ਕੀਤਾ।[7]ਜਿਸਨੇ ਭੇਜਿਆ ਜਮਧਾਮ(ਹੱਯਾਤ ਨੂੰ)। [8]ਐਹੋਜਿਹਾਂ ਤੋਂ ਹਾਰ ਗਏ।ਪਿੱਛੇ ਕਿਹਾ ਹੈ 'ਸਾਧ ਕਹਾਂ ਬਪੁਰੋ ਹੁਤੋ'ਅੱਗੇ ਬੀ ਕਿਹਾ ਹੈ(ਅੰਕ ੨੧ ਵਿਚ)ਇਕਠੇ ਕਰੋਗਵਾਰ ।

ਬਿਚਾਰ ਭੀਖਨ ਰਿਦੈ[1] ਚਪਲਾਇ ਤੁਰੰਗਾ। ਸੰਗ ਨਿਜਾਬਤ ਖਾਨ ਕੋ ਲੇ ਕਹਯੋ ਉਤੰਗਾ[2]।"ਇਕਠੇ ਕਰੋ ਗਵਾਰ ਗਨ ਹੇਰੋ,ਤੁਮ ਪਾਛੇ।ਹਥਨਾਰਨ ਕੋ ਪਕਰਨੋ ਨਹਿੰ ਆਵਤਿ ਆਛੇ[3]॥੨੧॥ ਊਚੀ ਭੁਜਾ ਉਸਾਰਿ ਕੇ ਕਰਿ ਊਚ ਪੁਕਾਰੇ।ਮੋਰੇ ਭਾਜਤਿ ਖਾਨ ਗਨ,ਠਹਿਰੋ ਤਿਸਬਾਰੇ।ਸੰਗ ਨਿਜਾਬਤ ਖਾਨ ਲੇ, ਧਨੁ ਕਰ ਧਰਿ ਬਾਨਾ। ਰਿਸ ਕਰਿ ਕਰਿ ਮਾਰਤਿ ਘਨੇ ਪਿਖਿ ਸੁਭਟ ਨਿਸ਼ਾਨਾ॥੨੨॥ਸਾਹਿਬਚੰਦ ਬਿਲੋਕਿ ਤਬਿ ਉਮਡੇ ਗਨ ਖਾਨੰ[3]।ਗਯੋ ਧੀਰ ਧਰਿ,ਛਿੱਪੂਕਰਿ, ਛੋਰਤਿ ਖਤ ਬਾਨੰ। ਸੁਭਟ ਤੁਰੰਗਮ ਕੇ ਲਗਹਿੰ, ਹੋਵਹਿੰ ਤਨ ਪਾਰੇ।ਉਥਲ ਜਾਹਿੰ ਰਣਖੇਤ ਮਹਿੰ ਜਨੁ ਦੀਹ ਮੁਨਾਰੇ॥੨੩॥ ਬਰਖਾ ਗੁਲਕਾਂ ਸਰਨ ਕੀ[4] ਦਿਸ਼ਿ ਦੋਨਹੁੰ ਹੋਈ। ਮਚਯੋ ਸ਼ੋਰ ਰਣਘੋਰ ਭਾ ਜੁਟੇ ਸਭਿ ਕੋਈ। ਅਟਕ ਰਹਯੋ ਜਬਿ ਜੰਗ ਬਡ ਨ੍ਰਿਪ ਹੁਤੋ ਹੰਕੂਰੀ। ਹਰੀਚੰਦ ਜਿਸ ਨਾਮ ਹੈ ਰਿਸ ਕੀਨਸਿ ਕੂਰੀ ॥ ੨੪ ॥ ਧਨੁ ਬਿੱਦਯਾ ਮਹਿੰ ਨਿਪੁਨ ਬਹੁ ਤਿਨ ਤੁਰੰਗ ਧਵਾਯੋ। ਐਂਚਿ ਐਂਚਿ ਸਰ ਗਨ ਹਤੇ ਦਲ ਗੁਰਨ[5] ਹਿਲਾਯੋ। ਮਾਰੇ ਸੁਭਟ ਪਰੋਇ ਕਰਿ ਬਹੁ ਗਿਰੇ ਤੁਰੰਗਾ।ਹਰਖਯੋ ਭੀਖਨ-ਖਾਨ ਤਬਿ ਪਿਖਿ ਭੀਖਨ[6]ਜੰਗਾ ॥੨੫॥ ਹਰੀਚੰਦ ਕੇ ਨਿਕਟ ਹੁਇ ਕਹਿ "ਸਾਧ ਘਨੇਰਾ[7]।ਤਜਹਿੰ[8] ਤੀਰ ਗੁਰ ਸੈਨ ਪਰ ਦੇਂ ਤ੍ਰਾਸ ਬਡੇਰਾ[7]।ਸਾਹਿਬ-ਚੰਦ ਬਿਲੰਦ ਰਣ ਪਿਖਿ ਕਰਤਿ ਉਪਾਯਾ। ਦੇ ਬੀਰਨ ਕੋ ਧੀਰ ਤਬਿ ਸਰ ਬ੍ਰਿੰਦ ਚਲਾਯਾ॥੨੬॥ਤਊ ਨ ਸੈਨਾ ਹੋਤਿ ਥਿਰ ਹੇਰਤਿ ਗਨ ਬਾਨਾ। ਹਰੀ ਚੰਦ ਸਰ ਗਨ ਤਜੈ ਅਰੁ ਭੀਖਨਖਾਨਾ। ਗੁਰ ਢਿਗ ਖਰੋ ਦਿਵਾਨ ਤਬਿ ਨੰਦ ਚੰਦ ਪ੍ਰਬੀਨਾ। "ਪ੍ਰਭੁ ਜੀ! ਆਗ੍ਯਾ ਦੇਹੁ ਮੁਝ ਦਲ ਹਾਲਤਿ ਚੀਨਾ[9] ॥੨੭॥ ਸੁਰਖੇ ਬਲੀ ਤੁਰੰਗ ਪਰ ਗਿਰਨਾਥ ਹੰਕੂਰੀ। ਭੀਖਨਖਾਨ ਸਮੇਤ ਹੈ ਕਰਿ ਕੈ ਰਿਸ ਕੂਰੀ। ਮਾਰੋ ਹਮਰੇ ਬੀਰ ਬਹੁ,ਥਿਤ ਰਹੋ ਨ ਆਗੇ। ਮਰੇ ਬਿਲੋਕੋ ਬ੍ਰਿੰਦ ਹੀ ਰਨ ਤੇ ਅਬਿ ਭਾਗੇ ॥ ੨੮ ॥ ਵਡੇ ਆਇ ਹੰਕਾਰ ਕਰਿ ਦਲ ਚਹੋਂ ਪਲਾਯੋ। ਸਾਹਿਬਚੰਦ ਨਿਕੰਦਤੋ[10] ਪਰ ਬਸ ਨ ਬਸਾਯੋ[7]।ਸ਼੍ਰੀ ਕਲਗ਼ੀਧਰ ਸੁਨਿ ਤਬੈ ਉਤ ਡੀਠ ਲਗਾਈ। ਦਯਾਰਾਮ ਨੰਦ ਚੰਦ ਕੋ

---

[1]ਰਿਦੇ ਵਿਚ ਵਿਚਾਰ ਕੇ ਭੀਖਨ ਖਾਂ ਨੇ। [2]ਉੱਚੀ ਕਿਹਾ। [3]ਬਹੁਤੇ ਪਠਾਣਾਂ ਨੂੰ ਉਮਡਿਆ ਦੇਖ ਕੇ। [4]ਗੋਲੀਆਂ ਤੇ ਤੀਰਾਂ ਦੀ। [5]ਗੁਰਾਂ ਦਾ। [6]ਭਿਆਨਕ। [7]ਬਹੁਤ ਸ਼ਾਬਾਸ਼। [8]ਛਡਦਾ ਹੈਂ (ਤੂੰ)। [9](ਆਪਣਾ) ਦਲ ਹੱਲਦਾ ਦਿੱਸਦਾ ਹੈ। [10]ਮਾਰਦਾ ਹੈ।

ਆਇਸੁ ਫੁਰਮਾਈ ॥੨੯॥ 'ਅਰਹੁ ਅੱਗੂ ਅਰਿ ਗਨ ਹਤਹੁ, ਵਧਿ ਆਇ ਅਗੋਰੇ। ਆਇ ਨਿਜਾਬਤ ਖਾਨ ਉਤ ਸੰਗ ਖਾਨ ਘਨੇਰੇ'। ਸੁਨਿ ਦੋਨਹੁੰ ਗੁਰ ਸੂਰਮੇ ਤਾਜੀ[1] ਸੁ ਤੁਪਾਏ। ਸਨਮੁਖ ਗਮਨੇ ਅਰਿਨ ਕੇ ਉਰ ਕ੍ਰੋਧ ਵਧਾਏ ॥੩੦॥ ਦਯਾਰਾਮ ਕਰਿ ਸ਼ੀਘ੍ਰਤਾ ਬਹੁ ਬਾਨ ਚਲਾਏ। ਦੇ ਧੀਰਜ ਨਿਜ ਭਟਨ ਕੌ ਹਟਤੇ ਠਹਿਰਾਏ।ਹੁਤੇ ਪਠਾਨ ਜਿ ਅੱਗੂ ਬਹੁ ਹੋਲੇ ਹਿਤ ਆਵਹਿੰ। 'ਮਾਰ ਮਾਰ' ਮੁਖ ਤੇ ਭਨਹਿੰ ਹੱਥਯਾਰ ਚਲਾਵਹਿੰ ॥ ੩੧॥ ਨੰਦ ਚੰਦ ਸਹਿ ਨਾ ਸਕਯੋ ਹਯ ਬਲੀ ਧਵਾਯੋ। ਬਰਛੀ ਤਿਰਛੀ ਭ੍ਰੁਮਤਿ ਖਰ[2] ਧਰਿ ਹਾਥ ਉਠਾਯੋ। ਮਾਰੀ ਜਾਇ ਪਠਾਣ ਕੇ ਤਤਕਾਲ ਪਰੋਵਾ। ਵੜਾ ਉਤਾਰਨਿ ਹੇਤੁ ਜਨੁ ਅਧ ਸੀਖ ਧਸੋਵਾ[3] ॥ ੩੨ ॥ ਨਾਗਨ ਸੀ ਲਸ਼ਕਤ ਹੁਤੀ ਵਰਮੀ ਤਨ ਖਾਨਾ[4]।ਲਗੀ ਬੇਗ ਤੇ ਧਸ ਗਈ ਹਯ ਤੇ ਉਥਲਾਨਾ। ਪਿਖਿ ਪਠਾਨ ਓਰੜ ਪਰੇ ਕਹਿ 'ਮਾਰੋ ਮਾਰੋ'। ਨੰਦ ਚੰਦ ਖਰ ਖੜਗ ਕੌ ਤਤਕਾਲ ਨਿਕਾਰੋ[5]॥੩੩॥ਹਤਯੋ ਖਾਨ ਤਬਿ ਦੂਸਰੋ ਸਿਰ ਕਾਟਿ ਉਤਾਰਾ। ਤ੍ਰਿਤੀਏ ਕਹੁ ਤੂਰਨ ਹਨਯੋ ਖਗ ਨਿਰਮਲ ਧਾਰਾ। ਆਗੈ ਕਰੀ ਤੁਫੰਗ ਤਿਨ ਲਗਿ ਟੂਟਯੋ ਕ੍ਰਿਪਾਨਾ। ਗਯੋ ਵਾਰ ਨਿਸ਼ਫਲ ਜਬੈ ਰਿਸ ਵਧੀ ਮਹਾਨਾ॥੩੪॥ਜਮਧਰ ਲਈ ਨਿਕਾਰ ਤਬਿ ਖਰ ਅਨੀ[6]ਬਿਸਾਲਾ।ਉਤਰਿ[7] ਦਈ ਢੂਕ ਖਾਨ ਕੋ ਮਾਰਯੋ ਤਿਸ ਕਾਲਾ। ਦਯਾਰਾਮ ਸਨ ਸੁਭਟ ਗਨ ਤਿਸ ਨਿਕਟ ਪਹੁੰਚਾ। ਮਾਰੇ ਅਧਿਕ ਪਠਾਨ ਰਨ ਨਾਦਤਿ ਬਡ ਊਚਾ ॥ ੩੫॥ਕਰੇ ਹਟਾਵਨਿ ਜੋ ਵਧੇ ਰਨ ਖੇਤ ਛੁਰਾਯੋ। ਹਟੇ ਤਰੁਨ ਕੀ ਓਟ ਹ੍ਵੈ[8] ਨਿਜ ਗਾਤ ਬਚਾਯੋ। ਹਰੀਚੰਦ ਇਤ ਤੇ ਫਿਰਯੋ ਦੂਸਰ ਦਿਸ਼ਿ ਚਾਲਾ। ਭੀਖਨਖਾਂ ਕੌ ਧੀਰ ਦੈ ਥਿਰ ਕਰਿ ਤਿਸ ਕਾਲਾ॥੩੬॥ਸੈਗੋ ਆਦਿਕ ਜਿਤ ਦਿਸ਼ਾ ਸੰਗ੍ਰਾਮ ਮਚਾਵਹਿੰ। ਗਯੋ[9] ਤੁਰੰਗ ਧਵਾਇ ਕਰਿ ਗਨ ਤੀਰ ਚਲਾਵਹਿ। ਆਵਤਿ ਕੌ ਅਵਿਲੋਕਯੋ ਹੈਡੂਰੀ ਰਾਜਾ[10]।ਲਾਲ ਬਿਲੋਚਨ ਬਦਨ ਤੇ ਭੀਖਨ[11] ਰਨ ਸਾਜਾ ॥ ੩੭ ॥ ਸੈਗੋਸ਼ਾਹਿ ਕੁਦੰਡ[12] ਗਹਿ ਖਰ ਤੀਰ ਨਿਕਾਰੇ। ਐਂਚਿ ਐਂਚਿ ਕਰਿ ਕਾਨ ਲਗ ਰਿਪੁ ਸਨਮੁਖ ਮਾਰੇ।ਇਤ ਉਤ

[1]ਘੋੜੇ। [2]ਤਿੱਖੀ। [3]ਮਾਨੋ ਵੜੇ ਲਾਹੁਣ ਲਈ ਲੋਹੇ ਦੀ ਸੀਖ ਧਸਾਈ ਹੈ। [4]ਖਾਨ ਦਾ ਸਰੀਰ ਇਹ ਖੁਡ ਹੈ। [5]ਕਢਿਆ। [6]ਤਿੱਖੀ ਨੋਕ। [7]ਉਤਰ ਕੇ (ਘੋੜੇ ਤੋਂ)। [8]ਬ੍ਰਿੱਛਾਂ ਦੇ ਉਹਲੇ ਰੋਕੇ। [9](ਹਰੀ ਚੰਦ) ਗਿਆ। [10](ਸੈਗੋ ਨੇ) ਡਿੱਠਾ ਕਿ ਹੈਡੂਰੀ ਰਾਜਾ (ਹਰੀ ਚੰਦ) ਆ ਰਿਹਾ ਹੈ। [11]ਭਿਆਨਕ। [12]ਧਨੁਖ।

ਬਿਚਰਤਿ[1] ਨਹਿ ਲਗਜੋ ਬਲਿ ਚਪਲ ਤੁਰੰਗਾ। ਆਗੇ ਪਰਬਤ ਕੇ ਸੁਭਟ ਤਿਨ ਅੰਗਨਿ ਭੰਗਾ[2] ॥੩੯॥ ਇਤ ਜੋਧਾ ਇਹ ਅਰ ਪਰੇ[3],ਉਤ ਮਧਕਰ ਸ਼ਾਹੰ[4]। ਸੰਗ ਚੰਦੇਲ ਸਿਪਾਹਿ ਗਨ ਰਿਪੁ ਕੈ ਰਨ ਮਾਹੀ। ਦਯਾਰਾਮ ਨੰਦ ਚੰਦ ਸੋਂ ਗੁਰਕੋ ਦਲ ਭਾਰੀ।ਲਰੇ[5] ਤੀਰ ਗੁਲਕਾਨ ਸੋਂ ਕਰਵਾਰ ਨਿਕਾਰੀ ॥ ੩੯ । ਪਰਸੋ ਦੂਰ ਲਗਿ ਖੇਤ ਬਡ ਗਨ ਧੁਖਹਿੰ ਪਲੀਤੇ। ਛਣੈਕਾਰ ਹੁਇ ਗਜਨ[6] ਕੇ ਚਾਹਤਿ ਚਿਤ ਜੀਤੇ।ਦਸਤਰਵਾਂ ਕਰਿ ਸ਼ੀਘ੍ਰਤਾ ਛੋਰਹਿੰ ਰਿਪੁ ਮਾਰਹਿੰ। ਐਂਚਿ ਐਂਚਿ ਤੀਰਨ ਹਤਹਿੰ ਆਗੇ ਪਗ ਡਾਰਹਿੰ ॥ ੪੦॥ ਫਤੇਸ਼ਾਹ ਉਤ ਦੂਰ ਹੀ ਥਿਰਿ ਜੰਗ ਬਿਲੋਕੇ।ਭਾਜਹਿੰ ਜਬੈ ਪਹਾਰੀਏ ਪਠਿ ਮਾਨਵ[7] ਰੋਕੇ।ਪਿਖੈਂ ਤਮਾਸ਼ਾ ਗੁਰੂ ਇਤ ਉਰਬਿਖੇ ਬਿਚਾਰੈਂ।–ਅਧਿਕ ਵਧੈ ਜੋਧਾ ਜੁ ਬਡ ਲਰਿ ਤਿਸ ਕੌ ਮਾਰੈਂ॥੪੧॥ਇਕ ਸੁਤ ਹਤਿ ਕੁਛ ਸੰਗ ਭਟ ਚਿਤ ਬੁੱਧੂਸ਼ਾਹਾ। ਰਨ ਮਹਿੰ ਤਨ ਦੇ ਲਰਤਿ ਹੈ ਗੁਰ ਹਿਤ ਉਤਸਾਹਾ। ਵਧਹਿ ਅੱਗੂ ਮਾਰਤਿ ਅਰਨਿ ਗੁਲਕਾਂ ਮੁਚਕੰਤੇ[8]। ਦੁਤਿਯ ਪੁੱਤ੍ਰ ਲਗਿ ਘਾਵ ਤਨ ਗਾ ਭਿਸ਼ਤ ਲਰੰਤੇ[9] ॥ ੪੨ ॥ ਦੋਹਰਾ ॥ ਇਮ ਰਨ ਮਹਿੰ ਘਮਸਾਨ ਬਹੁ ਮਰੇ ਦੁਹਨ ਦਿਸ਼ਿ ਬੀਰ। ਛਿਦਤਿ ਸਰੀਰ, ਸਧੀਰ ਹੈ ਹਤਿ ਗੁਲਕਾਂ ਗਨ ਤੀਰ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਜੰਗ' ਪ੍ਰਸੰਗ ਬਰਨਨੰ ਨਾਮ ਅਸ਼ਟਬਿੰਸਤੀ ਅੰਸੂ ॥ ੨੯ ॥

੨੯. [ਹਲਵਾਈ ਸਿੱਖ। ਜੀਤ ਮੱਲ ਬੱਧ। ਫਤੇ ਸ਼ਾਹ ਦਾ ਨੱਠ ਕੇ ਓਲ੍ਹੇ ਹੋਣਾ]।

ਦੋਹਰਾ ॥ ਸ਼੍ਰੀ ਕਲਗੀਧਰ ਜਹਿੰ ਥਿਰੇ ਹਲਵਾਈ ਸਿਖ ਏਕ। ਹਾਥ ਜੋਰਿ ਬੋਲਤਿ ਭਯੋ 'ਸੁਨੀਅਹੁ ਉਦਧਿ ਬਿਬੇਕ ! ॥ ੧ ॥ ਸ੍ਵੈਯਾ ਛੰਦ ॥ ਅਧਿਕ ਲਾਲਸਾ ਮੋਹਿ ਰਿਦੇਮਹਿੰ ਪ੍ਰਭੁਕੇ ਕਾਮ ਅਰੂੰ ਰਨਥਾਨਿ।ਸ਼ਸਤ੍ਰ ਹਾਥਮਹਿੰ ਗਹੋ ਨ ਕਬਹੂੰ[10]ਤੋਮਰ ਤੁਪਕ ਨ ਬਾਨ ਕ੍ਰਿਪਾਨ। ਤਊ ਹੋਤਿ ਉਤਸਾਹਿ ਬਡੋ ਉਰ ਹਤੌਂ ਰਿਪੂ ਕੋ,ਕਰਹੁ ਬਖਾਨ[11]।ਦੇਹੁਤੁਰੰਗਮ,ਤੇਅਰੂਢ ਹੁਇ[12] ਖੜਗ ਦਿਹੋ ਪੁਨ ਸਿਪਰ ਮਹਾਨ' ॥੨॥ ਸ਼੍ਰੀ ਕਲਗੀਧਰ ਸੁਨਿ ਮੁਸਕਾਨੇ

[1](ਹਰੀ ਚੰਦ) ਇਧਰ ਉਧਰ ਟਲ ਗਿਆ ਹੈ। [2](ਪਰ ਉਹਨਾਂ ਤੀਰਾਂ ਨੇ) ਅਗੇ ਜਾਕੇ ਪਰਬਤੀ ਸੂਰਿਆਂ ਦੇ ਅੰਗ ਤੋੜੇ। [3]ਅੜ ਖੜੋਤੇ। [4]ਨਾਮ ਹੈ ਚੰਦੇਲ ਦੇ ਰਾਜੇ ਦਾ। [5](ਮਧਕਰ ਸ਼ਾਹ ਆਦਿ) ਲੜੇ। [6]ਉਹ ਗਜ ਜੋ ਉਸ ਸਮੇਂ ਦੀ ਬੰਦੂਕ ਵਿਚ ਫੇਰਦੇ ਸਨ। [7]ਆਦਮੀ ਘੱਲ ਕੇ। [8]ਛਡਦੇ ਹਨ। [9]ਲੜਦਾ ਹੋਇਆ। [10]ਫੜੇ ਨਹੀਂ ਕਦੇ (ਮੈਂ)। [11]ਆਪ ਕਹਿ ਦਿਓ ਭਾਵ ਆਗ੍ਯਿਆ ਦਿਓ। [12]ਤਿਸ (ਘੋੜੇ) ਤੇ ਚੜ੍ਹਕੇ।

ਕੋਤਲ[1] ਖਰੇ ਤੁਰੰਗਮ ਹੇਰਿ।ਜਿਨ ਕੋ ਬਿਰਦ ਗਰੀਬ ਨਿਵਾਜਨਿ[2]'ਲਿਹੁ ਕੁਮੈਤ ਚਢਿਯਹਿ ਬਿਨ ਦੇਰ'। ਹੁਕਮ ਪਾਇ ਗਹਿ ਵਾਗ ਅਰੂਢੋ 'ਪ੍ਰਭੂ ਜੀ ਦੀਜਹਿ ਸ਼ਸਤ੍ਰ ਬਡੇਰ।ਤੋ ਮਰਕਿਯੋਂ ਤੁਪਕਧਨੁ ਤੀਰ,ਕਿ ਜੋ ਮੈਂ ਹਤੌਂ ਕਿ ਦਿਹੁ ਸ਼ਮਸ਼ੇਰ'॥ ੩॥ ਬਿਗਸਤਿ ਖੜਗ ਸਿਪਰ ਤਬਿ ਬਖਸ਼ੇ ਬੂਝਤਿ ਭਯੋ ਹਤਨ ਕੋ ਦਾਇ।'ਕਿਸ ਕਰ ਸਿਪਰ ਗਹੌਂ?ਕਿਸ ਮੈਂ ਅਸਿ ? ਕਿਮ ਮਾਰੌਂ?ਮੁਹਿ ਦੇਹੁ ਬਤਾਇ'।ਦੇਖਤਿ ਸੁਨਤਿ ਦੁਹਨ ਦਿਸ਼ਿ ਕੋ ਝਟ ਹਸਹਿਂ ਪਰਸਪਰ ਪੁਨਿ ਬਿਸਮਾਇਂ। ਅਜਬ ਚਰਿੱਤ੍ਰ ਪ੍ਰਭੂ ਕੋ ਲਖੀਯਤਿ ਜਿਮ ਚਿਰੀਅਨਿ ਤੇ ਬਾਜਤੁਰਾਇ॥੪॥ਸਤਿਗੁਰ ਕਹਯੋ'ਸਿਪਰ ਗਹੁ ਬਾਮੇ,ਦਾਂਏ ਬਿਧੈ ਗਹੋ ਸ਼ਮਸ਼ੇਰ। ਹਯ ਧਵਾਇ ਸਨਮੁਖ ਹੁਇ ਰਿਪੁਕੋ, ਰੋਕਹੁ ਵਾਰ ਜਿ ਕਰੈ ਅਗੇਰ[3]।ਬਲ ਤੇ ਖੜਗ ਮਾਰਿ ਨਿਜ ਕਰ ਤੇ ਕਰੋ ਛਤੇ ਥਨਿ ਕੈ ਸਮਸ਼ੇਰ'।ਹੁਕਮਪਾਇ,ਕਰ ਗਹਿ[4] ਸੁਚੇਤ ਭਾ ਰਣ ਸਨਮੁਖ ਹੁਇ ਚਲਯੋ ਦਲੇਰ॥੫॥ਹੁਤੋ ਮੀਰਖਾਂ ਨਾਮ ਖਰੋ ਰਣ ਤ੍ਰਿਸਪਰ ਜਾਇਪਰਯੋ ਬਲਧਾਰ। 'ਤੁਰਕ ਹਰਾਮੀ ਲਵਣ!ਖਰੋ ਰਹੁ'ਗਰਜਯੋ ਕੇਹਰਿ ਜਿਮ ਲਲਕਾਰ। ਉਤ ਭੀਖਨ ਖਾਂ ਦੇਖਿ ਪੁਕਾਰਯੋ 'ਜਾਤਿ ਅਰੋੜਾ ਬਿਨ ਹਥਯਾਰ। ਅਬਿ ਦੀਨੋ ਇਸ ਖੜਗਸਿਪਰ ਗੁਰ,ਛੀਨਹੁ ਤੁਰੰਗ ਲੇਹੁ ਇਸ ਮਾਰ॥੬॥ਕਹਾਂਲਰਨ ਕੀ ਸਾਰ ਲਖੈ ਇਹੁ,ਤਕਰੀ ਤੋਲਤ ਨਿਤ ਦ੍ਰਿਸ਼ਟਾਇ[5]। ਦਯੋ ਖੁਦਾਇ, ਮਾਰ ਲਿਹੁ ਆਯੁਧ[6]' ਸੁਨਤਿ ਮੀਰਖਾਂ ਓਜ ਵਧਾਇ। ਨਿਜ ਸ਼ਮਸ਼ੇਰ ਨਿਕਾਸੀ ਤੀਖਨ ਤੁਰੰਗ ਧਵਾਇ ਨੇਰ ਕੋ ਪਾਇ। ਕਰਿ ਬਲ ਬਾਹੁ ਹਤੀ ਇਸ ਊਪਰ'ਰੋਕਯੋ ਢਾਲ ਕਰੀ ਅਗੁਵਾਇ॥੭॥ਬਹੁਰ ਸੰਭਾਰ ਰਹਯੋ ਹਿਤ ਮਾਰਨ ਇਤ ਉਤ ਤਕਹਿ ਹਤਨ ਕੋ ਦਾਇ। ਲਾਲਚੰਦ ਲਹਿ ਗੁਰ ਬਚ ਬਲਿ ਕੋ[7] ਤੂਰਨ ਕਰ ਤੇ ਖੜਗ ਚਲਾਇ। ਗਰ ਤੇ ਸਿਰ ਤਤਕਾਲ ਉਤਾਰਯੋ, ਸ਼ਾਖਾ ਤੇ[8] ਫਲ ਮਨੋਂ ਗਿਰਾਇ। ਪਰਯੋ ਤੁਰੰਗ ਤੇ ਧਰ ਧਰ ਊਪਰ[10]'ਹਯ ਗੋਰਤਿ ਹੀ ਗਯੋ ਪਰਾਇ[11]॥੮॥ਗੁਰ ਦਲਹਸਯੋ ਅਧਿਕ ਹੀ

---

[1]ਜੋ ਜ਼ਰੂਰਤ ਲਈ ਖਾਲੀ ਘੋੜਾ ਖੜਾ ਹੋਵੇ । [2]ਜਿਨ੍ਹਾਂ ਦਾ ਬਿਰਦ ਗਰੀਬ ਨਿਵਾਜ ਹੈ (ਤਿਨ੍ਹਾਂ ਕਹਿਆ) । [3]ਜੇ ਅਗੋਂ ਵੈਰੀ ਵਾਰ ਕਰੇ ਤਾਂ ਰੋਕੋ (ਨਹੀਂ ਤਾਂ"""") । [4]ਹੱਥ ਵਿਚ ਫੜਕੇ । [5]ਨਿਤ ਵੇਖੀਦਾ ਸੀ । [6]ਮਾਰਕੇ ਸ਼ਸਤ੍ਰ ਖੋਹ ਲਓ । [7]ਭਾਵ ਹਲਵ ਦੀ ਉਪਰ । [8]ਗੁਰੂ ਬਚਨ ਦੇ ਬਲ ਨਾਲ । [9]ਡਾਲੀ ਤੋਂ ਮਾਨੋ""""" । [10]ਧੜ ਧਰਤੀ ਉਤੇ । [11]ਭੱਜ ਗਿਆ ।

ਨਾਦਤਿ 'ਲਾਜ ਸਿੰਧ ਮਹਿੰ ਡੂਬ ਪਠਾਨ। ਤਕਰੀ ਤੋਲਨਹਾਰ ਹਾਥ ਲੇ ਮਰਨੋ ਖਾਨ ਬਲ ਬੀਰ ਮਹਾਨ'। ਭੀਖਨ ਖਾਨ ਨਿਜਾਬਤ ਖਾਨਹਿ ਸਭਿ ਖਾਨਨਿ ਸੋਂ ਕੀਨ ਬਖਾਨ।'ਕਨੋਂ ਬਲ ਤਜਹੁ ਮਰਹੁ ਰਨ ਮਹੀਆ ਸਮੁਖ ਹੈਲ ਘਾਲਹੁ ਘਮਸਾਨ॥੯॥ ਕਾਤੁਰ ਸ਼ਸਤ੍ਰ ਨ ਜਾਨੈਂ ਪਕਰਨਿ ਤਿਨ ਤੇ ਮਰਹੁ, ਨ ਬਨਿ ਸਵਧਾਨ'। ਇਮ ਇਕਠੇ ਕਰਿ ਹਰੀਚੰਦ ਜੁਤਿ ਮਧਕਰ ਸ਼ਾਹਿ ਚੰਦੇਲ ਸੁਜਾਨ। ਓਰੜ ਪਰੇ ਗੁਰੂ ਦਲ ਊਪਰ ਛੋਰਤਿ ਗੁਲਕਾਂ ਭੀਖਨ ਥਾਨ। ਕੋ ਬਰਛੀ ਤੋਮਰ ਕਿਨ ਮਾਰਨੋ, ਹੇਲਾ ਕਰਨੋ ਅਧਿਕ ਭਟ ਹਾਨ ॥੧੦॥ ਨੰਦਚੰਦ ਅਰੁ ਸਾਹਿਬ ਚੰਦਹਿ ਦਯਾਰਾਮ ਪ੍ਰੋਹਤ ਬਲਵੰਤ। ਸੈਗੋਸ਼ਾਹਿ ਜੀਤਮਲ ਮਿਲਿ ਕੈ ਸਾਧ ਕ੍ਰਿਪਾਲ ਬਿਸਾਲ ਮਹੰਤ। ਰੀਗਾਰਾਮ ਮਾਹਰੀਚੰਦਹਿ ਬਹੁਰ ਗੁਲਾਬਚੰਦ ਮਤਿਵੰਤ। ਲੇ ਕਰਿ ਦਲ ਕੋ ਅਰੇ ਅਰਿਨ ਸੋਂ ਗਨ ਗੁਲਕਾਂ ਅਰੁ ਬਾਨ ਚਲੰਤਿ॥੧੧॥ਮਾਤੁਲ ਬਲੀ ਕ੍ਰਿਪਾਲ ਸਮੁਖ ਹ੍ਵੈ ਤੀਰਨ ਤੇ ਗਨ ਬੀਰ ਪਰੋਇ। ਗਿਰੇ ਦੜਾਦੜ ਅਵਨੀ ਊਪਰ ਸਮ ਰਨਥੰਭੇ ਰਹਨੋ ਖਰੋਇ[1]। ਜੁਟਨੋ ਜੀਤ ਮਲ ਹਰੀਚੰਦ ਸੋਂ ਸਨਮੁਖ ਪਿਖਹਿੰ ਪਰਸਪਰ ਦੋਇ। ਘਾਤਿ[2] ਕਰਨ ਹਿਤ ਘਾਤ[3] ਬਿਚਾਰਤਿ ਚਪਲ ਚਲਾਕ ਤੁਰੰਗਮ ਹੋਇ ॥ ੧੨ ॥ ਸੈਗੋਸ਼ਾਹਿ ਨਿਜਾਬਤ ਸੈਗੇ ਅਰੇ ਪਰਸ-ਪਰ ਬੀਰ ਜੁਝਾਰ।ਲਾਲ ਬਿਲੋਚਨ ਕ੍ਰੋਧ ਭਰੇ ਚਿਤ ਚਹੈਂ ਆਪ ਮੈਂ ਕਰਨ ਪ੍ਰਹਾਰ। ਇਤ ਉਤ ਬਿਚਰਤਿ ਹਤਹਿੰ ਤੀਰ ਤਿਤ,ਕਬਿ ਦਾਂਏ ਕਬਿ ਬਾਂਮ ਸਿਧਾਰ।ਮਹਾਂਬੀਰ ਬਰ ਉਰ ਹੰਕਾਰਤਿ ਸ਼ਸਤ੍ਰਨ ਵਿੱਦ੍ਯਾ ਜਾਨਿ ਉਦਾਰ[4]। ੧੩॥ ਜੀਤਮੱਲ ਖਰ ਤੀਰ ਨਿਕਾਰਨੋ ਧਨ ਮਾਹਿੰ ਜੋਰਿ ਖੈਂਚਿ ਕਰਿ ਤਾਨ। ਹਰੀਚੰਦ ਕੋ ਤਾਕਿ ਨਿਸ਼ਾਨੋ ਤਤਖਿਨ ਛੋਰਨੋ ਕਰਿਬੇ ਹਾਨ। ਆਵਤਿ ਕੋ ਅਵਿਲੋਕਿ ਗਯੋ ਟਰ ਸਰ ਨਿਸ਼ਫਲ ਤੇ ਕ੍ਰੋਧ ਮਹਾਨ।'ਕਹਾਂ ਭੁਯਾ ਹਰੀ[5]* ਭਾਜਤਿ ਜੈਹੈਂ ਅਬਿ ਕੈ ਹਾਨ ਦੇਉਂ ਤੁਵ ਪ੍ਰਾਨ'॥੧੪॥ਇਮ ਕਹਿ ਤੀਛਨ ਤੀਰ ਨਿਕਾਸਨੋ ਉਤ ਤੇ ਹਰੀਚੰਦ ਲਿਯ ਬਾਨ। ਦੋਨਹੁੰ ਕੇ ਧਨੁ ਤੇ ਛੁਟਿ ਚਾਲੇ ਬਹੋ ਬੇਗ ਤੇ ਸਰਪ ਸਮਾਨ। ਸਨਮੁਖ ਖਰੇ ਤੁਰੰਗਮ ਦੋਨਹੁੰ ਲਗੇ ਭਾਲ ਮਹਿੰ ਇਕ ਬਿਰ ਤਾਨ[6]। ਦੋਨਹੁੰ ਗਿਰੇ ਧਰਾ ਪਰ, ਥਿਤ ਹ੍ਵੈ, ਤਜੇ

[1](ਕ੍ਰਿਪਾਲ) ਖੜੋ ਰਿਹਾ। [2]ਨਾਸ਼। [3]ਦਾਉ। [4]ਬੜੀ। [5]ਕੀ ਹੋ ਗਿਆ ਹੈ ਹਰੀਚੰਦ ! [6]ਇਕੋ ਵੇਰੀ ਤਾਣ ਕੇ (ਛਡੇ ਹੋਏ ਤੀਰ) ਘੋੜਿਆਂ ਦੇ ਮੱਥੇ ਵਿੱਚ ਜਾ ਲਗੇ।

*ਪਾ:—ਕਹਾਂ ਪਹਾੜੀ।

ਹਯਨ ਕੋ,ਪੁਨ ਸਵਧਾਨ॥੧੫॥ਦੋਨਹੁੰ ਧਨੁ ਵਿੱਦਜਾ ਮਹਿੰ ਚਾਤੁਰ ਦੋਨਹੁੰ ਕੋ ਰਿਸ ਵਧੀ ਬਿਸਾਲ। ਪੁਨ ਦੋਨਹੁੰ ਧਨ ਮਹਿੰ ਸਰ ਸੰਧੇ, ਦੋਨਹੁੰ ਚਲੇ ਸਬੇਗ ਕਰਾਲ।ਲਗੇ ਦੁਹਨ ਕੀ ਭੁਜ ਮਹਿ ਬੀਧੇ ਛੁਟਨੋ ਸ਼ੂੰਨ ਬਾਗੇ ਤਨ[1] ਲਾਲ। ਬਹੁਰ ਨ ਮਿਟੇ ਰਹੇ ਥਲ ਠਾਂਢੇ, ਘਾਇਲ ਹ੍ਵੈ ਕਰਿ ਹੋਰਤਿ ਜਾਲ ॥ ੧੬ ॥ ਬਹੁਰ ਜੀਤਮਲ ਤੀਰ ਨਿਕਾਸਜੋ ਹਰੀਚੰਦ ਪਿਖਿ ਕੋਪ ਮਹਾਨ। ਤੂਰਨ ਕਰਤਿ ਕਰਜੋ ਸਰ ਸੰਧਨਿ[2] ਕਰ ਦੋਨਹੁੰਕੋ ਨਿਠੁਰ[3]ਕਮਾਨ।ਐਂਚਿ ਐਂਚਿ ਚਿਰਜ਼ਾਵਤਿ ਨੀਕੇ ਹਰੀਚੰਦ ਕੋ ਆਯੋ ਤੀਰ[4]। ਰਿਦਾ ਬੇਧ ਕਰਿ ਜੀਤ ਮੱਲ਼ ਕੋ ਪਰਜੋ ਪਾਰ ਘੂਮਜੋ ਵਧਿ ਪੀਰ[5]। ਦੰਤਨ ਚਰਬਤਿ ਹਤਨ ਸ਼ੱਤ੍ਰੁ ਕੋ ਲਾਲ ਬਿਲੋਚਨ ਆਨਨ ਧੀਰ[6]। ਸਨਮੁਖ ਗਿਰਜੋ ਨ ਪਰਜੋ ਪਿਛੋਰੀ, ਧੰਨ ਪਿਤਾ ਮਾਤਾ ਬਰਬੀਰ!॥੧੭॥ਜੀਤਮੱਲ ਕੋ ਛੁਟਜੋ ਬਾਣ ਜੋ ਮਰਮ ਸਥਲ ਮਹਿੰ ਲਾਗਜੋ ਸੋਇਛਾਤੀ ਬੇਧਿ ਪਾਰ ਸੋ ਨਿਕਸਜੋ ਹਰੀਚੰਦ ਘੂਮਜੋ ਸੁ ਖਰੋਇ। ਕਰਤਿ ਸੰਭਾਰਨ, ਭਈ ਮੂਰਛਾ, ਪਰਜੋ ਧਰਾ ਪਰ ਜਨੁ ਛਿਤ ਸੋਇ[7]। ਆਇ ਨਰਨ ਸੋ ਤੀਰ ਨਿਕਾਸਜੋ ਬਾਂਧਜੋ ਘਾਵ ਕਰਜੋ ਦ੍ਰਿੜ੍ਹ ਜੋਇ ॥ ੧੮ ॥ ਸਨੇ ਸਨੇ ਤਿਹ ਪਵਨ ਝੁਲਾਈ ਲੇ ਜਲ ਕੋ ਆਨਨ ਮਹਿੰਡਾਰ।ਜੀਤਮੱਲ ਗੁਰ ਭਟਨ ਉਠਾਯੋ ਜੋ ਪਹੁੰਚਜੋ ਸੁਖ ਸੁਰਗਮਝਾਰ। ਲੋਚ ਆਪਨੇ ਦਿਸ਼ਿ ਲੇ ਰਾਖੀ 'ਧੰਨ ਧੰਨ' ਸਭਿ ਕਰਹਿੰ ਉਚਾਰ। ਕਲ-ਗ਼ੀਧਰ ਪਿਖਿ ਅਧਿਕ ਸਰਾਹਜੋ 'ਛੱਤ੍ਰੀਪਨੋ ਨਿਬਾਹਿ ਉਦਾਰ' ॥ ੧੯ ॥ ਜੀਤਮੱਲ ਜਬਿ ਸੁਰਗ ਸਿਧਾਰਜੋ ਹਰੀਚੰਦ ਮੁਰਛਾ ਕੋ ਪਾਇ। ਸੰਗੋਸ਼ਾਹ ਨਿਜਾਬਤ ਸੰਗੀ ਅਰੇ ਪਰਸਪਰ ਕੋਪ ਵਧਾਇ। ਗ੍ਰਿੱਧ ਕਾਕ ਗਨ ਬਾਇਸੁ ਆਮਿਖ ਭਖਹਿੰ ਊਚ ਕਹਿ ਨਾਦ ਸੁਨਾਇ ।ਗਨ ਗੀਦਰ ਤ੍ਰਿਪਤਾਨੇ ਰਨ ਮਹਿੰ ਸਿਵਾ[8] ਪੁਕਾਰ ਰਹੀ ਹਰਖਾਇ ॥ ੨੦ ॥ ਫਤੇਸ਼ਾਹ ਇਕ ਥਾਨ ਖਰੋ ਤਹਿੰ, ਹਰੀਚੰਦ ਕੋ ਮੂਰਛ ਹੋਰਿ।ਜਿਸ ਕੇ ਨਿਕਟ ਖਰੇ ਭਟ ਪੁੰਜਹਿੰ ਤਬਿ ਕਲਗ਼ੀਧਰ ਕਹਜੋ ਸੁ ਟੋਰ[9]।ਜਹਿੰ ਸਮੁਦਾਇ ਮਿਲੇ ਇਕ ਥਲ ਭਟ ਰਾਮ ਸਿੰਘ!ਦੇਖਹੁ ਬਿਨ ਦੇਰ। ਗੋਰਾ ਤਹਾਂ ਤੋਪ ਕੋ ਮਾਰਹੁ ਤਿਨ ਸਭਿ ਕੋ ਦੇ ਤ੍ਰਾਸ ਬਛੇਰ' ॥ ੨੧ ॥ ਸੁਨਜੋਂ ਹੁਕਮ ਗੁਰ ਕੋ ਤਿਨ ਤਤਛਿਨ ਤੋਪ

---

[1]ਤਨ ਦੇ ਪੁਸ਼ਾਕੇ। [2]ਤੀਰ ਨੂੰ ਜੋੜਨਾ। [3]ਕਠੋਰ। [4]ਹਰੀਚੰਦ ਦਾ ਤੀਰ ਆਇਆ। [5]ਪੀੜਾ ਵਧੀ। [6]ਮੁਖ ਧੀਰਜ ਸਹਿਤ ਸੀ। [7]ਮਾਨੋ ਜ਼ਮੀਨ ਤੇ ਸੌਂ ਗਿਆ। [8]ਗਿਦੜੀਆਂ।

ਹੁਤੀ ਪੂਰਬ ਹੀ ਤਮਾਰ।ਦਈ ਪਲੀਤੇ ਅਗਨਿ,ਉਠੀ ਤਬਿ ਗਰਜੀ ਭੈਰਵ ਸ਼ਬਦ ਉਦਾਰ। ਗੋਰਾ ਲਗਸੋ ਚੁੰਗ[1] ਜਹਿੰ ਬਾਂਧਸੋ ਦੁਇ ਤ੍ਰੈ ਨਰ ਕੋ ਕੀਨਿ ਸੰਘਾਰ। ਸੁਕਚਿ ਸਰਬ ਹੀ ਇਤ ਉਤ ਦੌਰੇ ਫਤੇਸ਼ਾਹ ਦੀਰਘ ਡਰ ਧਾਰਿ ॥੨੨॥'ਹਰੀਚੰਦ ਇਕਹੁਤੋ ਸੂਰਮਾ ਸੋਰਨ ਮਹਿੰਲਰਿ ਮੁਰਛਾਪਾਇ'।ਅਪਰ ਸੁਭਟ ਗਨ ਮਰੇ ਦੇਖਿ ਕਰਿ ਨਿਜ ਤੁਰੰਗ ਕੋ ਚਲਸੋ ਧਵਾਇ। ਧਨੁਖ ਬਾਨ ਨਹਿੰ ਪਾਨ ਸੰਭਾਰੇ,ਕਾਤੁਰ ਭਯੋ ਤ੍ਰਾਸ ਉਰ ਪਾਇ।ਅਪਰ ਹੇਰਿ ਕਰਿ ਗਿਰਪਤਿ ਭਾਗਸੋ ਤਜਿ ਤਜਿ ਕਰਿ ਰਣਖੇਤ ਪਰਾਇ॥ ੨੩॥ ਜਸਵਾਲੀ ਡਢਵਾਲੀ ਜੋਤਿਕ ਅਵਿਲੋਕਤਿਹੀ ਮਧਕਰਸ਼ਾਹ।ਚਲੇ ਭਾਜ ਨਹਿੰ ਲਾਜ ਬਿਚਾਰੀ ਸਮ ਨਾਰੀ ਕੋ ਡਰ ਉਰ ਮਾਂਹਿ। ਗੋਰਾ ਗੋਰੀ ਤੀਰ ਨ ਪਹੁੰਚੇ, ਥਿਰ ਤਹਿੰ ਦੂਰ ਭਯੋ ਨਰਨਾਹੰ।–ਕਸੋਂ ਬਿਨ ਆਈ ਮਰਹਿੰ ਜੰਗ ਮਹਿੰ, ਕਾਜ ਨ ਸਰਹਿ, ਲਰਹਿੰ ਹਮ ਕਾਹਿ[2] ?–॥ ੨੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਜੀਤਮਲ ਬੱਧ ਫਤੇਸ਼ਾਹ ਪਲਾਇ' ਪ੍ਰਸੰਗ ਬਰਨਨੰ ਨਾਮ ਉੱਨਤੀਸਮੋ ਅੰਸੂ ॥ ੨੯ ॥ ੩੦. [ਸੰਗੋਸ਼ਾਹ ਤੇ ਹਰੀਚੰਦ ਬੱਧ]।

ਦੋਹਰਾ॥ ਫਤੇਸ਼ਾਹਿ ਭਾਜਸੋ ਪਿਖਸੋ ਹਰੀਚੰਦ ਚੰਦੇਲ[3]।ਚੱਕ੍ਰਿਤ ਚਿਤ ਚੌਂਪਸੋ ਚਪਸੋ[4] ਗਹੇ ਹਾਥ ਮਹਿੰ ਸੇਲ ॥ ੧॥ ਰਸਾਵਲ ਛੰਦ॥ ਦਯਾਰਾਮ ਬੀਰੰ। ਨੰਦੰ ਚੰਦ ਧੀਰੰ। ਕੁਪਸੋ ਰੰਗਰਾਮੰ। ਗੁਲਾਬੰ ਸੁ ਨਾਮੰ ॥੨॥ ਮਰਸੋ ਜੀਤਮੱਲੰ। ਪਿਖਸੋ ਭੂਮਥੱਲੰ[5]। ਸਭੈ ਕੋਪ[6] ਧਾਏ। ਪਹਾਰੀ ਪਲਾਏ ॥ ੩ ॥ ਸਧੀਰੰ ਚੰਦੇਲੰ। ਧਰੇ ਹਾਥ ਸੇਲੰ। ਅਰਸੋ ਅੱਗ ਆਈ। ਕੁਲੰ ਲਾਜ ਪਾਈ ॥ ੪॥ ਹਤਸੋ ਏਕ ਦ੍ਵੈ ਕੈ[7]। ਰਹਸੋ ਠਾਂਢ ਹ੍ਵੈ ਕੈ। ਨਿਕਾਰੀ ਕ੍ਰਿਪਾਨਾ। ਚਹੈਂ ਸ਼ੱਤ੍ਰੁ ਹਾਨਾ ॥ ੫ ॥ ਦਯਾਰਾਮ ਆਏ। ਢੁਕੇ ਬੋਲਿ ਬਾਏ[8]। ਕਰੈਂ ਖੱਗ ਘਾਤਾ। ਕਟਸੋ ਸ਼ੱਤ੍ਰੁ ਗਾਤਾ[9] ॥ ੬ ॥ ਚਿਤੈ ਸ੍ਵਾਮਿ ਕਾਮੰ[10]। ਗਿਰਸੋ ਜੰਗ ਧਾਮੰ। ਰਖਸੋ ਧਰਮੰ ਬੀਰੰ। ਤਜੀ ਹੈ ਨ ਧੀਰੰ ॥੭॥ ਭਯੋ ਟੂਕ ਟੂਕੰ[11]। ਪਰੀ ਕੂਕ ਕੂਕੰ। ਗਯੋ ਭਾ ਜ ਰਾਜਾ। ਤਜਸੋ ਜੰਗ ਕਾਜਾ ॥ ੮ ॥ ਰਿਸੇ ਖਾਨਜ਼ਾਦੇ। ਬਜੇ ਦੀਹ ਬਾਜੇ। ਫਿਰੇ ਫੇਰ ਸਾਰੋਕਰੈਂ ਮਾਰ ਮਾਰੇ॥੯॥ਨਿਜਾਬੰ ਪਠਾਨਾ। ਸੰਗੋਸ਼ਾਹ ਜ੍ਵਾਨਾ। ਅਰੇ ਆਪ ਮਾਂਹੀ। ਹਟੋਂ ਪੈਰ ਨਾਂਹੀ ॥ ੧੦ ॥ ਸਭਾ

[1]ਟੋਲਾ। [2](ਇਨੀ) ਦੂਰ ਜਾ ਖੜੇ ਹੋਏ ਰਾਜੇ। [3]ਕਿਸ ਲਈ। [4]ਹਰੀਚੰਦ ਤੇ ਚੰਦੇਲੀਏ ਨੇ। [5]ਚੱਕ੍ਰਿਤ ਹੋਕੇ ਚਿੱਤ ਵਿਚ ਉਤਸਾਹ ਆਇਆ ਤੇ ਕੋਪਵਾਨ ਹੋਕੇ। [6]ਪ੍ਰਿਥਵੀ ਤਲ ਤੇ। [7]ਕ੍ਰੋਧ ਕਰਕੇ। [8]ਇਕ ਜਾ ਦੋ ਨੂੰ। [9]ਬੋਲ ਕਹਿ ਕੇ। [10]ਸਰੀਰ। [11]ਸ੍ਵਾਮੀ ਦਾ ਕੰਮ ਚਿਤਵਦਾ। [12]ਟੁਕੜੇ ਟੁਕੜੇ।

ਬੀਚ ਜੋਊ।ਹੁਤੋ ਮੇਲ ਦੋਊ[1]।[2]ਪੁਰੀ ਬੀ ਚਿਨਾਰੀ ।ਗੁਰੂ ਤੀਰਵਾਰੀ[2] ॥ ੧੧॥ ਦੋਹਰਾ ॥ ਕਰਤਿ ਹੁਤੇ ਰਨ ਬਾਤ ਕੌ[3] ਘਾਤ ਅਨੇਕ ਉਪਾਯ।ਮਾਨਤਿ ਭਟ ਬਡ ਆਪ ਕੌ ਦੋਨੋ ਸਹਿਜ ਸੁਭਾਇ ॥ ੧੨ ॥ ਰਸਾਵਲ ਛੰਦ॥ ਭਈ ਯਾਦ ਸੋਊ। ਭਿਰੇ ਬੀਰ ਦੋਊ । ਕਰੈਂ ਸ਼ੋਘ੍ਰਤਾਈ । ਪਰਸੋ ਨੇਰ ਆਈ ॥ ੧੩ ॥ ਕ੍ਰਿਪਾਨੈਂ ਨਿਕਾਰੀ । ਭਖੋ ਭੋਰ ਭਾਰੀ । ਧਰੀ ਢਾਲ ਆਗੈ । ਤਕੈ ਦਾਵ ਲਾਗੈ[4]॥੧੪॥ਉਭਾਰੈਂ ਚਲਾਵੈਂ । ਸਰੀਰੰ ਬਚਾਵੈਂ । ਖਰੈ ਖੱਗ ਧਾਰੈਂ । ਸੁ ਊਚੇ ਉਸਾਰੈਂ[5] ॥ ੧੫ ॥ ਲਗੈਂ ਘਾਵ ਅੰਗਾ । ਭਏ ਲਾਲ ਰੰਗਾ । ਬਹਨੋ ਸ਼ੋਣ ਜਾਈ । ਤਜੈਂ ਪੈ ਨ ਥਾਈ ॥ ੧੬ ॥ ਮਨੋ ਢਾਕ[6] ਫੂਲੇ । ਦੁਊ ਬੀਰ ਝੂਲੈ । ਰਣੰ ਰੰਗ ਸੋਹਾ । ਗੁਰੂ ਕੀਨਿ ਦੋਹਾ[7] ॥ ੧੭ ॥ ਸ਼੍ਰੀ ਮੁਖ ਵ ਕ ॥

ਜੋਹਰਾ ॥ ਮਾਰਿ ਨਿਜਾਬਤ ਖਾਨ ਕੌ ਸੰਗੋ ਜੁਝੈ ਜੁਝਾਰ[8]।
ਹਾਹਾ ਇਹ ਲੋਕੈਂ ਭਯੋ ਸੁਰਗ ਲੋਕ ਜੈਕਾਰ ॥ ੨੩ ॥

[9]ਪਿਖਿ ਪੁਰਸ਼ਾਰਥ ਬੀਰ ਕੌ ਕਰਸੋ ਜੰਗ ਬਡਕਾਮ। ਸੰਗੋ ਕਾ ਸਤਿਗੁਰ ਧਰਸੋ ਨਾਮ ਸ਼ਾਹ ਸੰਗ੍ਰਾਮ[10] ॥ ੧੮ ॥ ਰਸਾਵਲ ਛੰਦ॥ ਲਗੇ ਘਾਵ ਸੌਹੈਂ । ਚਢੀ ਬੰਕ ਭੌਹੈਂ । ਗਿਰਸੋ ਜੰਗ ਮਾਂਹੀ । ਹਟਸੋ ਪੈਰ ਨਾਂਹੀ ॥ ੧੯ ॥ ਗਯੋ ਦੇਵਲੋਕੰ । ਜਹਾਂ ਨਾਂਹਿ ਸ਼ੋਕੰ । ਗਿਰੇ ਬੀਰ ਦੋਈ। ਪ੍ਰਭੂ ਪੇਖਿ ਸੋਈ॥੨੦॥ ਚਲੇ ਆਪ ਆਗੇ।ਰਿਦੇ ਕੋਪ ਜਾਗੇ।ਸੰਭਾਰੇ ਕੁਦੰਡੰ।ਖਤੰਗੇ[11] ਪ੍ਰਚੰਡੰ॥੨੧॥ ਭਯੋ ਤੇਜ ਘੋਰਾ।ਜ਼ਰੀ ਜ਼ੀਨ ਬੋਰਾ[12]।ਖਰੇ ਖਾਨ ਖੂਨੀ। ਰਿਸੇ ਪੇਖਿ ਦੂਨੀ[13] ॥੨੨॥ ਬਜੀ ਬੰਬ[14] ਭੂਰੀ । ਸੁਨੀ ਜਾਇ ਦੂਰੀ । ਉਤੈ ਖਾਨ ਢੂਕੈਂ । ਮੁਖੰ 'ਮਾਰ' ਕੂਕੈਂ ॥ ੨੩ ॥ ਗੁਰੂ ਬਾਨ ਲੀਨਾ । ਧਨੈਂ ਐਂਚਿ ਕੀਨਾ*। ਤਜਸੋ ਬੇਗ ਸੰਗਾ । ਲਗਸੋ ਖਾਨ ਅੰਗਾ ॥ ੨੪ ॥ ਗਿਰਸੋ ਜੰਗ ਖੇਤਾ । ਨਹੀਂ ਫੇਰ

[1]ਭਾਵ ਸੰਗੋਸ਼ਾਹ ਤੇ ਨਿਜਾਬਤ ਦਾ ਗੁਰੂ ਜੀ ਦੀ ਸਭਾ ਵਿਚ ਮੇਲ ਸੀ। [2]ਪਹਿਲੋਂ ਗੁਰੂ ਜੀ ਦੇ ਪਾਸ ਸੀ ਜਦੋਂ ਤਦੋਂ ਦੀ ਬੀ ਪਛਾਣ ਸੀ। [3]ਕਰਦੇ ਹੁੰਦੇ ਸਨ (ਪਹਿਲੋਂ) ਗੱਲਾਂ ਰਣ ਦੀਆਂ। [4]ਤੱਕਦੇ ਹਨ ਕਿ ਦਾਉ ਲਗੇ। [5]ਉੱਚਾ ਕਰਦੇ ਹਨ। [6]ਪਲਾਸ। [7]ਗੁਰੂ ਜੀ ਨੇ ਦੋਹਾ ਰਚਕੇ (ਹਾਲ ਦੱਸਿਆ ਹੈ)। [8]ਸ਼ਹੀਦ ਹੋ ਗਿਆ ਸੂਰਮਾਂ। [9]ਇਹ ਅਗਲਾ ਦੋਹਾ ਕਵੀ ਜੀ ਦਾ ਹੈ। [10]'ਸ਼ਾਹ ਸੰਗ੍ਰਾਮ' ਨਾਮ ਧਰਿਆ ਸੰਗੋ ਦਾ। [11]ਬਾਨ। [12]ਜ਼ਰੀ ਵਿਚ ਕਾਠੀ ਡੁੱਬੀ ਹੋਈ ਭਾਵ ਮੜ੍ਹੀ ਹੋਈ। [13]ਖੂਨੀ ਖਾਨ ਖੜੇ ਦੇਖਕੇ (ਗੁਰੂ ਜੀ) ਨੂੰ ਦੂਣਾ ਰੋਸ ਹੋਇਆ। [14]ਭਾਵ ਨਗਾਰਿਆਂ ਦੇ ਸ਼ਬਦ ਬਦੁਤ ਹੋਏ।

*ਜਿਸ ਥਿੱਛ ਹੇਠ ਖੜੋਕੇ ਆਪ ਨੇ ਬਾਣ ਚਲਾਏ ਹਨ, ਹੁਣ ਤਕ ਖੜਾ ਹੈ। ਪਰ ਸ਼ੋਕ ਕਿ ਉਥੇ ਸ਼ਿਲਾਲੇਖ ਬੀ ਨਹੀਂ ਹੈ ਤੇ ਗੁਰਦਵਾਰਾ ਬੀ ਸਿੱਖਾਂ ਨੇ ਕੋਈ ਨਹੀਂ ਹੁਣ ਤਕ ਬਣਾਇਆ ਹੈ। ਲੋਕਾਂ ਨੂੰ ਅਜੇ ਤਕ ਟਿਕ ਨਾ ਯਾਦ ਹੈ। ਇਹ ਉਪਰਲੇ ਮੈਦਾਨ ਦੀ ਇਕ ਅੱਗੇ ਵਧਵੀਂ ਮਾਨੋ ਨੋਕ ਹੈ।

ਚੇਤਾ[1] । ਭਸਮੋ ਨਾਗ ਮਾਨੋ । ਕਰੇ ਪ੍ਰਾਨ ਹਾਨੋ ॥੨੫॥ਦੁਤੀ ਬਾਣ ਲੈਕੇ । ਗੁਨੈ[2] ਜੋਰਿ ਕੈਕੈ । ਕਰਸੋ ਤਾਨ ਤਾਨਾ[3] । ਲਗਸੋ ਖਾਨ ਕਾਨਾ[4] ॥ ੨੬ ॥ ਦੋਹਰਾ ॥ ਸਭਿ ਖਾਨਨ ਸਰਦਾਰ ਬਡ ਨਾਮ ਜੁ ਭੀਖਨ ਖਾਂਨ । ਨਿਮਕ ਹਰਾਮੀ ਜਾਨਿ ਕੈ ਮਾਰਸੋ ਤੀਖਨ ਬਾਨ ॥ ੨੭ ॥ਰਸਾਵਲ ਛੰਦ ॥ ਮੁਖੰ ਤਾਕਿ ਮਾਰਾ। ਮਨੋ ਨਾਗ ਕਾਰਾ । ਚਲਸੋ ਸ਼ੂਕ ਆਗੈ । ਰਿਪੂ ਤ੍ਰਾਸ ਲਾਗੈ॥ ੨੮॥ ਨਹੀਂ ਠਾਢ ਹੋਵਾ । ਪ੍ਰਭੂ ਭੀਮ ਜੋਵਾ[5] । ਖ਼ਚਸੋ ਆਪ ਭਾਗਸੋ।ਤੁਰੈਗੈ ਸੁ ਲਾਗਸੋ ॥ ੨੯ ॥ ਪਰਸੋ ਪਾਰ ਜਾਈ । ਗਿਰਸੋ ਜੰਗ ਥਾਈ । ਮਰਸੋ ਸੋ ਕਿਕਾਨਾ।ਚਲਸੋ ਤਮਾਗ ਖ਼ਾਨਾ॥੩੦॥ਗੁਰੂਬਾਨ ਆਨਾ[6]।ਤਜੈਹਾਨਖਾਨਾ[7]। ਨੰਦੈਚੰਦ ਛਿੱਪੂੰ । ਦਯਾਰਾਮ ਬਿੱਪੂੰ ॥ ੩੧ ॥ ਗੁਰੂ ਕੋਪ ਹੋਰਾ । ਸੰਗ੍ਰਾਮੰ ਬਡੋਰਾ । ਪਰੇ ਧਾਇ ਦੋਈ । ਹਨੈਂ ਖਾਨ ਸੋਈ ॥੩੨ ॥ ਕਰਸੋ ਜ਼ੋਰ ਹੱਲਾ । ਨਹੀਂ ਜਾਇ ਝੱਲਾ । ਪਰਸੋ ਸ਼ੋਰ ਊਚਾ । ਸੁ ਦੂਰੇ ਪਹੁੰਚਾ॥੩੩॥ਟਿਕੇ ਖਾਂਨ ਨਾਂਹੀ[8] । ਰਿਦੇ ਤ੍ਰਾਸ ਮਾਂਹੀ । ਪੁਹਾਰੇ ਸੁ ਭਾਗੈ[9] । ਬਡੇ ਘਾਵ ਲਾਗੇ ॥੩੪॥ ਭਯੋ ਜੰਗ ਭਾਰਾ । ਨ ਜਾਈ ਸਹਾਰਾ।ਹਜ਼ਾਰੈਂ ਸੁ ਜੋਧਾ। ਭਜੇ ਤਮਾਗਿ ਕ੍ਰੋਧਾ ॥ ੩੫ ॥ ਮਿਲੇ ਭੂਤ ਪ੍ਰੇਤੰ । ਭਖੈਂ ਮਾਸ ਖੇਤੰ । ਬਡੀ ਗਿੱਝ ਬੋਲੈਂ। ਬਿਸਾਲੀ ਕਲੋਲੈਂ ॥ ੩੬॥ ਫਿਰੇ ਆਨ ਸਮਾਰੈਂ[10] । ਪੁਕਾਰੈਂ ਪੁਕਾਰੈਂ[11] । ਮਿਲੀ ਜੋਗ-ਨੀਯਾ।ਮਹਾਂ ਸ਼ੂੰਨ[12] ਪੀਯਾ ॥੩੭॥ਭਕੀ ਡਾਕਣਾਈ[13]।ਡਕਾਰੈਂ ਅਘਾਈ। ਭਯੋ ਭੀਮ ਥਾਨਾ । ਤ੍ਰਸੇ ਬ੍ਰਿੰਦ ਖਾਨਾ[14] ॥੩੮॥ਪਰੀ ਲੋਥ ਬ੍ਰਿੰਦਾ । ਬਿਲੰਦੈ ਨਿਕੰਦਾ[15] । ਪ੍ਰਿਥੀ ਸ਼ੂਣ ਫੈਲਾ। ਪਰਸੋ ਐਲ ਭੈਲਾ[16]॥੩੯॥ਦੋਹਰਾ॥ਜੀਤ-ਮੱਲ ਕੇ ਤੀਰ ਸੋਂ[17] ਹਰੀਚੰਦ ਮੁਰਝਾਇ[18]।ਸਨੈ ਸਨੈਲਹਿ ਚੇਤਨਾ ਦੇਖੇ –ਖਾਨ ਪਰਾਇ[19]॥੪੦॥ਉਮਡਸੋ ਆਵਤਿ ਗੁਰੂ ਦਲ ਜੰਗਫਤੇ ਕੋ ਪਾਇ–।

---

[1]ਸਾਵਧਾਨ ਨਾ ਹੋਇਆ । [2]ਚਿੱਲੇ ਵਿਚ । [3]ਜੋਰ ਨਾਲ ਖਿੱਚਕੇ । [4]ਖਾਨ ਦੇ ਕੰਨ ਨੂੰ। [5]ਭਾਵ ਗੁਰੂ ਜੀ ਦਾ ਭੈ ਖਾਧਾ । [6]ਹੋਰ । [7]ਖਾਨ ਨੂੰ ਮਾਰਨ ਲਈ ਚਲਾਏ । [8]ਭਾਵ ਭੀਖਨ ਖਾਨ ਨੂੰ ਭੱਜਾ ਜਾਂਦਾ ਦੇਖ ਕੇ ਪਠਾਨ ਸਾਰੇ ਭੱਜ ਉਠੇ । [9](ਜਿਨ੍ਹਾਂ ਉਪਰ) ਵਾਰ ਕੀਤੇ ਸਨ (ਉਹ ਡਰ ਕੇ) ਭੱਜੇ । [10]ਗਿੱਦੜ । [11]ਭਾਵ ਬਹੁਤ ਰੌਲਾ ਪਾਉਂਦੇ ਹਨ।[12]ਲਹੂ।[13]ਬੋਲਦੀਆਂ ਹਨ ਡਾਕਣੀਆਂ। [14]ਸਾਰੇ ਪਠਾਣ ਡਰੇ । [15]ਬਹੁਤੇ ਕੱਟੇ ਗਏ । [16]ਭੁਜਾਨਕ ਸ਼ੋਰ ਪੈ ਰਿਹਾ ਹੈ । [ਐਲ=ਸ਼ੋਰ । ਭੈਲਾ=ਭੁਜਾਨਕ] । (ਅ) ਸਾਰਿਆਂ ਨੂੰ ਭੈ ਪੈ ਗਿਆ [ਅ:, ਐਲ=ਜਮਾਤਾਂ, ਸਮੂਹ] । [17]ਤੀਰ ਨਾਲ । [18]ਮੂਰਛਾ ਹੋ ਗਿਆ ਸੀ । [19]ਹੌਲੇ ਹੌਲੇ ਹੋਸ਼ ਵਿਚ ਆਕੇ ਉਸ ਨੇ ਖਾਨ ਨੱਸੇ ਜਾਂਦੇ ਦੇਖੇ।

ਸਹਿ ਨ ਸਕਯੋ ਨਿਜ ਹਾਰ ਕੋ, ਘਾਵ ਸੁ ਦ੍ਰਿੜ੍ਹ ਬੰਧਵਾਇ[1] ॥ ੪੨ ॥ ਰਸਾਵਲ ਛੰਦ ॥ ਹਰੀਚੰਦ ਜੋਧਾ । ਉਠਯੋ ਫੇਰ ਕ੍ਰੋਧਾ। ਸੰਭਾਰਯੋ ਕੁਦੰਡਾ । ਸਰੰ ਸੰਧਿ ਛੰਡਾ॥੪੨॥ਪੁਨੰ ਆਨ ਲੀਨੇ[2]। ਤਜੇ ਓਜ ਕੀਨੇ । ਗੁਰੂ ਬੀਰ ਮਾਰੇ । ਜੁ ਆਗੇ ਪਧਾਰੇ॥੪੩॥ ਜਿਸੈ ਅੰਗ[3] ਲਾਗੈ। ਤਬੈ ਪ੍ਰਾਨ ਤਜਾਗੈ। ਸੁਰੰਲੋਕ ਜਾਵੈ । ਬਰੈਂ ਹੂਰ ਆਵੈਂ॥੪੪॥ਤਊ ਬੀਰ ਭਾਰੇ।ਮਰੇ ਨ ਪਿਛਾਰੇ।ਹਲੰਹਾਲ[4] ਘਾਲੇ।ਅਗੇ ਪਾਇ ਡਾਲੇ॥੪੫॥ਹਰੀਚੰਦ ਹੇਰੇ। ਸੁ ਕੋਪਯੋ ਘਨੇਰੇ।ਸੰਧੇ ਬਾਨ ਦੋਊ । ਕਰੇ ਓਜ ਸੋਊ ॥੪੬ ॥ ਹਤੈ ਏਕ ਬਾਰੀ । ਲਗੈ ਹੋਇ ਪਾਰੀ । ਭਟੈ ਹੈ ਕਿ ਘੋਰਾ । ਪ੍ਰਹਾਰੈ ਸੁ ਜ਼ੋਰਾ[5] ॥੪੭॥ ਤਨੰ ਫੋਰ ਦੇਤਾ।ਗਿਰੇ ਜੰਗ ਖੇਤਾ। ਉਠੈ ਪੈ ਨ ਸੋਈ । ਮਹਾਂ ਨੀਂਦ ਸੋਈ ॥੪੮॥ ਗੁਰੂ ਹੇਰਿ ਤਾਂਕੋ । ਬਡੋ ਬੀਰ ਬਾਂਕੋ । ਗਏ ਤਾਂਹਿ ਆਗੇ । ਜਿਸੇ ਕੋਪ ਜਾਗੇ[6] ॥ ੪੯ ॥ ਹਰੀਚੰਦ ਦੇਖੈ। ਪ੍ਰਭੂ ਜੀ ਪਰੇਖੈ[7] । ਤਬੈ ਤਾਨਿ ਬਾਨੰ । ਬਲੀ ਬੀਰ ਜਾਨੰ ॥੫੦॥ਗੁਰੂ ਓਰ ਮਾਰਾ । ਮਨੋ ਆਇ ਮਾਰਾ[8] । ਗਯੋ ਹਾਥ ਠਾਗਾ[9]।ਹਯੰ ਅੰਗ ਲਾਗਾ ॥੫੧॥ ਕਛੂ ਘਾਵ ਥੋਰਾ[10]।ਪ੍ਰਭੂ ਕੇਰ ਘੋਰਾ।ਤਿਮੰ ਬੇਗ ਧਾਰੇ। ਸੁ ਪੀਰਾ ਸਹਾਰੇ[10] ॥ ੫੨ ॥ ਰਿਸਯੋ ਸੈਲ ਰਾਜਾ। ਸਰਯੋ ਨਾਂਹਿ ਕਾਜਾ।ਲਯੋ ਬਾਨ ਆਨਾ।ਸੁ ਚਾਂਪੰ ਸੰਧਾਨਾ ॥੫੩॥ ਗੁਰੂ ਬੀਰ ਭਾਰੀ। ਨਿਹਾਰੇ ਅਗਾਰੀ । ਬਨਾਏ ਨਿਸ਼ਾਨਾ। ਤਜਯੋ ਤੀਖ ਬਾਨਾ॥੫੪॥ ਗਯੋ ਹਾਥ ਹਾਲੀ[11] । ਭਯੋ ਵਾਰ ਖਾਲੀ । ਛੁਹਯੋ ਸ਼ੋਣ ਸੰਗਾ[12]।ਪਰਯੋ ਸੋ ਖਤੰਗਾ ॥੫੫॥ ਕਛੂ ਘਾਵ ਹੋਵਾ।ਲਹੂ ਬਿੰਦ ਜੋਵਾ । ਹਰੀਚੰਦ ਹੇਰੇ।ਬਿਸੰਮਯੋਘਨੇਰੇ॥੫੬॥–ਲਗੈਤੀਰਨਾਂਹੀ।ਭਯੋ ਮੋਹਿਕਾਹੀ[13]। ਤੁਰੰਗ ਨ ਮਾਰਾ[14] । ਨ ਸ਼ੱਤ੍ਰੂ ਸੰਘਾਰਾ ॥੫੭॥ ਜੁ ਵਿੱਦਯਾ ਕਮਾਈ । ਨਹੀਂ ਕਾਮ ਆਈ । ਗੁਰੂ ਸਾਵਧਾਨੰ।ਅਡੋਲੰਨਿਸ਼ਾਨਾ॥੫੮॥ਤਊ ਮੈਂਨਹਾਨਾ[15]। ਰਹਯੋ ਧਾਰਿ ਪ੍ਰਾਨਾ–। ਬਿਚਾਰੈ ਉਦਾਰਾ[16] । ਮਨੋ ਜੁੱਧ ਹਾਰਾ ॥ ੫੯ ॥ ਪੁਨੰ

[1] ਜ਼ਖਮ ਨੂੰ ਚੰਗੀ ਤਰ੍ਹਾਂ ਬੰਨ੍ਹਵਾਇਆ । [2] ਫਿਰ ਹੋਰ(ਤੀਰ)ਲਿਆ । [3] ਜਿਸ ਦੇ ਅੰਗਾਂ ਨੂੰ । [4] ਹੌਲੇ ਤੇ ਹੌਲਾ । [5] ਜ਼ੋਰ ਨਾਲ ਮਾਰਦਾ ਹੈ । [6] ਜਿਸ (ਹਰੀਚੰਦ ਨੂੰ) ਕ੍ਰੋਧ ਜਾਗਿਆ ਹੋਇਆ ਸੀ । [7] ਸਿਆਣ ਲਈ । [8] ਮਾਨੋ ਸੱਪ ਆਉਂਦਾ ਹੈ । [9] ਠਗਿਆ ਗਿਆ ਭਾਵ ਹਿੱਲ ਗਿਆ । (ਅ) ਭਾਵ ਗੁਰੂ ਜੀ ਦੇ ਹੱਥ ਨੂੰ ਛੁਹ ਕੇ ਲੰਘ ਗਿਆ । [10] ਤਿਵੇਂ (ਪਹਿਲੋਂ ਵਾਂਙ) ਪੀੜਾ ਸਹਾਰਕੇ (ਬੇਗ ਨਾਲ ਉਸੇ ਤਰ੍ਹਾਂ) ਚਲਦਾ ਰਿਹਾ ਘੋੜਾ ਪ੍ਰਭੂ ਜੀ ਦਾ । [11] ਹਿੱਲ ਗਿਆ । [12] ਕੰਨ ਨਾਲ ਜ਼ਰਾ ਕੁ ਛੁਹਿਆ । [13] ਮੈਨੂੰ ਕੀ ਹੋ ਗਿਆ ਹੈ । [14] ਘੋੜਾ ਭੀ ਨਾ ਮਰਿਆ । [15] ਨਾ ਮਾਰ ਸਕਿਆ । [16] ਬਹੁਤ ਸੋਚਦਾ ਹੈ ।

ਦੇਖਨੈਨਾ।ਲਯੋ ਬਾਨ ਪੈਨਾ[1]।ਤਕਯੋ ਬੀਚ ਛਾਤੀ।ਲਗੇ ਪ੍ਰਾਨ ਘਾਤੀ[2]॥੬੦॥ ਕਰੇ ਓਜ ਛੋਰਾ।ਚਲਯੋ ਸ਼ੁਕਿ ਘੋਰਾ[3]। ਹੁਤੋ ਬੰਧ ਪੇਟੀ।ਚਹੁੰ ਓਰੇ ਲਪੇਟੀ[4]। ੬੧॥ ਸਰੈ ਅੰਗ ਘਾਤੀ[5]। ਲਗਯੋ ਬੀਚ ਛਾਤੀ। ਤਹਾਂ ਦ੍ਵਾਲ ਭਾਖਾ[6]। ਸੁ ਪੇਟੀ ਕੇ ਸਾਥਾ ॥੬੨॥ਗਯੋ ਬੇਧਿ ਦੋਊ। ਚੁਭਯੋ ਚਰਮ ਸੋਊ[7]। ਗੁਰੂ ਕਾਢਿ ਗੇਰਾ। ਕਹਯੋ ਤਾਂਹਿ ਬੇਰਾ ॥੬੩॥ ਦੋਹਰਾ ॥"ਸਾਧ ਸਾਧ ਬਲ ਤੋਹਿ ਕੌ ਜਿਸ ਪਰ ਧਰਤਿ ਗੁਮਾਨ।ਬਿੰਦ੍ਰਾ ਸੀਖੀ ਇਤ੍ਰਿਕਹੀ ਕਹਾਂ ਓਜ ਤਜਿ ਬਾਨ[8]?। ੬੪॥ ਸ਼ੱਤ੍ਰੂ ਹਤਨ ਤੋ ਕਿਤ ਰਹਯੋ ਘਾਵ ਤਨਕ ਨਹਿੰ ਪਾਇ। ਕਹਾਂ ਕਰਹਿੰ ਬਿਸਵਾਸ ਕੋ–ਲੇਉਂ ਬਿਜੈ ਅਰਿ ਘਾਇ[9]–॥ ੬੫ ॥ ਤੀਨ ਵਾਰ ਤੈਂ ਕਰਿ ਚੁਕਯੋ ਅਬਿ ਦਿਹੁ ਮੋਰੋ ਵਾਰ। ਦੇਖੋ ਵਿੰਦ੍ਰਾ ਧਨੁਖ ਕੀ ਜਿਮ ਭਟ ਕਰਹਿੰ ਉਚਾਰ" ॥ ੬੬ ॥ ਲਗਯੋ ਬਾਣ ਕਾਢਯੋ ਜਬੈ[10] ਨਿਕਸੀ ਸ਼ੋਣਤ ਬੂੰਦ[11]। ਸ਼੍ਰੀ ਗੁਰ ਗੋਬਿੰਦ ਸਿੰਘ ਜੀ ਹਰਖੇ ਰਿਦੈ ਬਿਲੰਦ ॥ ੬੭ ॥ ਛੱਤ੍ਰਿ ਧਰਮ ਕੋ ਧਾਰਿ ਕੈ ਭੈ ਨ ਕਰਹਿ ਬਰ ਬੀਰ। ਪੁਨ ਰਿਪੁ ਸਨਮੁਖ ਦੇਖਿ ਕੈ ਖਰੋ ਖੇਤ ਧਰਿ ਧੀਰ॥੬੮॥ ਰਸਾਵਲ ਛੰਦ ॥ ਜਬੈ ਬਾਨ ਲਾਗਯੋ। ਪਿਖੇ ਕੋਪ ਜਾਗਯੋ*। ਲਯੋ ਚਾਂਪ ਆਪੂ। ਮਹੀ ਸ਼ੱਤ੍ਰੂ ਖਾਪੂ ॥੬੯॥ ਕਢਯੋ ਤੀਰ ਤੀਖਾ। ਜੁ ਸਾਂਪੰ ਸਰੀਖਾ।ਗੁਨੰ[12]ਜੋਰਿ ਤਾਨਾ। ਲਗਯੋ ਪਾਨ ਕਾਨਾ[13]॥੭੦॥ਹਰੀਚੰਦ ਹੇਰਾ। ਨਿਸ਼ਾਨੋ ਬਡੇਰਾ। ਰਿਦੇ ਤਾਕਿ ਆਛੇ । ਰਿਪੂ ਨਾਸ਼ ਬਾਛੇ॥੭੧॥ਤਜਯੋ ਸ਼ੀਘ੍ਰ ਧਾਰੀ । ਗਯੋ ਬੇਗ ਭਾਰੀ । ਭ੍ਰਸਯੋ[14]ਨਾਗ ਮਾਨੋ। ਗਿਰਯੋ ਪ੍ਰਾਨ ਹਾਨੋ॥੭੨॥ ਰਿਦਾ ਫੋਰਿ ਪਾਰਾ । ਪਰਯੋ ਜਾਇ ਨਯਾਰਾ ।ਤਰੂ[15]ਜਯੋਂ ਪੁਰਾਨਾ।ਮਨੋ ਬਾਯੂ

[1]ਤਿੱਖਾ। [2]ਜੋ ਲੱਗਿਆਂ ਪ੍ਰਾਣ ਨਾਸ਼ ਕਰੇ। [3]ਭਿਆਨਕ। [4]ਪੇਟ ਦੇ ਚਾਰੋਂ ਪਾਸੇ ਲਪੇਟੀ ਹੋਈ। [5]ਜ਼ਖਮ ਕਰਨ ਵਾਲਾ ਤੀਰ। [6]ਤਸਮਾ (ਜਿਸ ਨਾਲ) ਭੱਥਾ (ਬੱਧਾ ਹੋਇਆ ਸੀ)। [ਫਾ:, ਦੁਵਾਲ=ਚਮੜੇ ਦਾ ਤਸਮਾ।। [7]ਉਹ (ਤੀਰ ਫਿਰ) ਮਾਸ ਵਿਚ ਜਾ ਚੁਭਿਆ। [8]ਬਾਨ ਤਜਣ ਦਾ ਤੇਰੇ ਵਿਚ ਕਿੱਥੇ ਬਲ ਹੈ। [9](ਤੂੰ ਆਪਣੀ ਅਮੋਘ ਵਿਦਿਆ ਤੇ) ਕੀਹ ਭਰੋਸਾ ਕਰ ਰਿਹਾ ਹੈਂ ਕਿ ਮੈਂ ਵੈਰੀ ਨੂੰ ਮਾਰਕੇ ਬਿਜੈ ਲਵਾਂਗਾ। [10]ਗੁਰੂ ਜੀ ਨੇ ਕੱਢਿਆ। [11]ਲਹੂ ਦੀ ਬੂੰਦ। [12]ਚਿੱਲੇ ਵਿੱਚ। [13]ਹੱਥ ਕੰਨ ਨੂੰ ਜਾ ਲਗਾ। [14]ਭਾਵ ਹਰੀ ਚੰਦ ਨੂੰ ਡਸਿਆ। [15]ਬਿ੍ਛ।

*ਇਹ ਫਿਕਰਾ 'ਜਬੈ ਬਾਨ ਲਾਗੋ। ਤਬੈ ਰੋਸ ਜਾਗੋ' ਹੁਣ ਕਹਾਵਤ ਹੋ ਚੁਕੀ ਹੈ। ਦਸਮੇਸ਼ ਜੀ ਦਾ ਇਹ ਇਸ ਵੇਲੇ ਦਾ ਵਾਕ ਹੈ। ਆਪ ਨੇ ਕਿਹਾ ਹੈ 'ਜਬੈ ਬਾਣ ਲਾਗਯੋ। ਤਬੈ ਰੋਸ ਜਾਗਯੋ।' ਕਟਾਖ਼ਜ ਵਿਚ ਇਹ ਬੀ ਹੈ ਕਿ ਆਪ ਜੀ ਦੇ ਹਿਰਦੇ ਬੀਰਰਸ ਦਾ ਸਥਾਈ ਭਾਵ ਸੀ,ਇਸ ਵਿਚ ਕ੍ਰੋਧ ਸੰਚਾਰੀ ਭਾਵ ਹੋਕੇ ਆਇਆ ਹੈ। ਕ੍ਰੋਧ ਸਥਾਈ ਭਾਵ ਹੈ ਰੌਦਰ ਰਸ ਦਾ ਪਰ ਬੀਰਰਸ ਵਿਚ ਸੰਚਾਰੀ ਭਾਵ ਹੋਕੇ ਆਉਂਦਾ ਹੈ ਅਰ ਕਈ ਵੇਰ ਸਥਾਈ ਹੋਕੇ ਰੌਦ੍ਰ ਰਸ ਬਣਾ ਦੇਂਦਾ ਹੈ।

ਹਾਨਾ ॥ ੭੩ ॥ ਪਿਖਜੋ ਦੌਨ ਓਰਾ। ਕਰਜੋ ਭੂਰ ਸ਼ੋਰਾ। ਭਟੈ ਹੇਲ ਘਾਲਾ। ਪਠਾਨੇ ਬਿਸਾਲਾ ॥੭੪॥ ਗੁਰੂ ਬਾਨ ਮਾਰੇ। ਅਨੇਕੈਂ ਸੰਘਾਰੇ। ਚਲਜੋ ਅੱਗੂ ਆਘੋ। ਸੁ ਜਾਨੈ ਨ ਪਾਘੋ ॥੭੫॥ਘਨੇ ਘਾਇ ਗੋਰੇ। ਤੁਸੇ ਮਿੱਤੁ ਹੋਰੇ।ਲਿਏ ਸੂਰ ਮਾਰੀ। ਭਜੇ ਭੀਰੁ ਭਾਰੀ ॥ ੭੬ ॥ ਕਹਾ ਲੌ ਉਚਾਰੈਂ। ਪਰੀ ਲੋਹ ਮਾਰੈ। ਗੁਰੂ ਜੀਤ ਹੋਈ। ਦਲੈ ਜਾਨਿ ਦੋਈ[1] ॥੭੭॥ਇਤਿ ਸ਼੍ਰੀਗੁਰਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁੱਤੇ 'ਹਰੀਚੰਦ ਬੱਧ' ਪ੍ਰਸੰਗ ਬਰਨਨੰ ਨਾਮ ਤ੍ਰਿੰਸਤੀ ਅੰਸੁ ॥ ੩੦ ॥

੩੧. [ਭੰਗਾਣੀ ਯੁੱਧ ਫਤਹ ਕੀਤਾ]।

ਦੋਹਰਾ ॥ ਭਾਗਜੋ ਸ਼ਾਹ ਪਹਾਰ ਕੌ ਫਤੈਸ਼ਾਹ ਧਰਿ ਤ੍ਰਾਸ। ਮਾਰੇ ਗਏ ਪਠਾਨ ਗਨ ਹਰੀਚੰਦ ਪੁਨ ਨਾਸ਼ ॥ ੧ ॥ ਮਰੇ ਹਜ਼ਾਰੋਂ ਬੀਰ ਜਿਹ, ਜੀਵਤ ਚਲੇ ਪਲਾਇ[2]।ਗਿਰਪਤਿ ਸੰਗ ਸਿਧਾਰਿ ਲੈ ਗਏ ਤੁਰੰਗ ਧਵਾਇ॥੨॥ਤੋਮਰ ਛੰਦ॥ ਸਰਿਤਾ ਗਿਰੀ[3] ਜਿਸ ਨਾਇ। ਤਿਸ ਮੈਂ ਗਿਰੇ ਬਹੁ ਜਾਇ। ਤਰ ਹੋਇ ਪਾਰਹਿ ਕੋਇ। ਬਿਚ ਡੂਬਿ ਗੇ ਤਿਸ ਜੋਇ॥੩॥ਗਿਰ ਪੈ ਚਢੇ ਕਿਤ ਜਾਇ। ਜਹਿਂ ਰਾਜਪੁਰਾ[4] ਬਸਾਇ। ਜਮਨਾ ਨਦੀ ਦਿਸ਼ ਹੋਇ।ਡਰ ਭਾਜਿਗੇ ਤਰਿ[5] ਕੋਇ॥੪॥ ਨਹਿਂ ਆਪ ਮੈਂ ਸੰਭਾਰ। ਰਣ ਤਜਾਗ ਹੈਂ ਬਿਕਰਾਰ। ਮਰਿਗੇ ਪਲਾਵਤਿ ਕੋਇ[6]। ਜਲ ਮੈਂ ਡੂਬੇ ਡਰ ਹੋਇ ॥ ੫ ॥ ਪਹੁੰਚੀ ਤਿਨਹੁ ਸੁਧ ਧਾਮ। [7]ਗੁਰ ਪਾਇ ਕੈ ਸੰਗ੍ਰਾਮ। ਸਰ ਮਾਰਿ ਕੈ ਹਤਿ ਪ੍ਰਾਨ।ਰਣਖੇਤ ਰਾਖਿ ਨਿਦਾਨ[7] ॥੬॥ ਸੁਨਿ ਸ਼ੋਕ ਭਾ ਬਿਸਤਾਰ। ਦ੍ਰਿਗ ਰੋਦਤੀ ਜਲ ਧਾਰ। ਬਹੁ ਪੀਟਤੀ ਤਨ ਨਾਰ। ਸਿਰ ਬਾਰ[8] ਬ੍ਰਿੰਦ ਉਖਾਰਿ ॥੭॥ ਗਿਰ ਦੇਸ਼ ਬਾਇਸ ਧਾਰ[9]। ਰੁਦਨੰਤਿ ਕੂਕਨ ਮਾਰਿ। ਸਭਿ ਧਾਮ ਧਾਮਨਿ ਮਾਂਹਿ। ਤ੍ਰਿਯ ਬ੍ਰਿੰਦ ਹੁਇ ਬਿਲਪਾਹਿਂ ॥ ੮ ॥ ਇਮ ਸ਼੍ਰੀ ਗੁਰੂ ਰਣਜੀਤ। ਬਜਿ[10]ਦੁੰਦਭੈ ਰਣ-ਜੀਤ।ਜੁਗ ਭ੍ਰਾਤ[11] ਲੋਥ ਉਠਾਇ। ਪੁਰਿ ਪਾਵਟੇ ਪਹੁੰਚਾਇ॥੯॥ਸਸਕਾਰ ਕੀਨਿ ਬਨਾਇ। ਸੁਰਲੋਕ ਬਾਸਾ ਪਾਇ। ਭਟ ਘਾਇਲੰ ਰਣਥਾਨ। ਉਚਵਾਇ ਕੈ ਪੁਰਿ ਆਨ[12]॥੧੦॥ ਹੜ ਬੋਲਤੋ ਜਿਸ ਠੌਰ[13]। ਮਿਲ ਪਾਇਂ

[1]ਦੋਨੋ ਸੈਨਾਂ ਨੇ ਜਾਣ ਲਈ। [2]ਜੋ ਜੀਉਂਦੇ ਸਨ ਉਹ ਭੱਜ ਗਏ। [3]ਨਾਮ ਹੈ ਨਦੀ ਦਾ ਜੋ ਡੁੰਗਾਣੀ ਤੋਂ ਉਪਰ ਜਮਨਾ ਵਿੱਚ ਆ ਮਿਲਦੀ ਹੈ। ਇਹ ਜੁੱਧ ਜਮਨਾ ਦੇ ਕਿਨਾਰੇ ਹੋਇਆ ਹੈ। [4]ਇਹ ਉਹ ਰਾਜਪੁਰਾ ਹੈ ਜਿੱਥੋਂ ਮਸੂਰੀ ਦੀ ਚੜ੍ਹਾਈ ਅੱਜ ਕਲ ਚੜ੍ਹਦੇ ਹਨ। [5]ਤੈਰ ਕੇ। [6]ਭਜਦੇ ਮਰ ਗਏ। [7]ਅੰਤ ਨੂੰ। [8]ਸਿਰ ਦੇ ਵਾਲ। [9]ਬਾਈ ਧਾਰਾਂ ਦੇ। [10]ਵਜਿਆ। [11]ਭ੍ਰਾ। ਸੰਗੋਸ਼ਾਹ ਤੇ ਜੀਤ ਮੱਲ ਦੀ। [12]ਆਂਦੇ। [13]ਜਿੱਥੇ (ਮਸਾਣ) ਹੜ ਹੜ ਕਰਕੇ ਬੋਲਦੇ ਹਨਵ ਕਹਿੰਦੇ ਹਨ ਕਿ ਕਈ ਵੇਰ ਰਣ ਵਿਚ ਤਾਜ਼ੇ ਮਰੇ ਜੋਧਿਆਂ ਦਿਆਂ ਸਰੀਰਾਂ ਤੋਂ ਹੜ ਹੜ ਦੀ ਧੁਨਿ ਸੁਣਾਈ ਦਿੰਦੀ ਹੈ। (ਅ, ਹੜ=ਜੁੱਧ।

ਜੈਬੁਕ ਰੌਰ। ਪੁਨ ਭੀਖਨਾ ਹੁਇ ਸਾਂਝ[1]। ਬਹੁ ਲੋਥ ਹੈਂ ਰਣ ਮਾਂਝ॥੧੧॥ ਤਰਫੈਤਿ ਘਾਇਲ ਕੋਇ। ਰਿਪੁ ਭਾਜਿਗੋ ਡਰਿ ਸੋਇ।ਉਚਵਾਇ ਕਾਹੁ ਨ[2] ਲੀਨਿ। ਤਹਿੰ ਤ੍ਰਾਸ ਤੇ ਬਨਿ ਦੀਨ ॥ ੧੨॥ ਦੁਖ ਪਾਇ ਭੇ ਮ੍ਰਿਤ ਸੋਇ। ਜਿਨ ਕੌ ਉਠਾਇ ਨ ਕੋਇ।ਤਬਿ ਸ਼੍ਰੀ ਗੁਰੂ ਹਟਿ ਆਇ। ਜਯ ਲਹਿ ਮਹਾਂ ਅਰਿ ਘਾਇ[3]॥੧੩॥ ਜਯ ਕੋ ਸੁਨਾਇ ਬਖਾਨ। ਹਰਖਾਇ ਬੀਰ ਮਹਾਨ। ਰਣ ਬਾਤ ਭਾਖਤਿ ਬ੍ਰਿੰਦ। ਗਿਰਨਾਥ ਤ੍ਰਾਸ ਬਿਲੰਦ॥ ੧੪ ॥ ਚਲਿ ਮੰਦ ਮੰਦਹਿ ਆਇ। ਮਿਲਿ ਪੁੰਜ ਦੇਤਿ ਵਧਾਇ[4]। ਨਿਸ ਬੀਤਗੀ ਘਟਿ ਚਾਰ। ਉਤਰੇ ਗੁਰੂ ਨਿਜ ਦ੍ਵਾਰ*॥੧੫॥ਸਭਿ ਸ਼ਸਤ੍ਰ ਬਸਤ੍ਰ ਉਤਾਰਿ। ਇਸ਼ਨਾਨ ਆਦਿਕ ਧਾਰਿ। ਚਿਤਵੈਤਿ[5] ਮੰਗੋਸ਼ਾਹ। ਅਰੁ ਜੀਤਮੱਲ ਸੁਬਾਹ[6]॥ ੧੬॥ ਸਭਿ ਆਪ ਆਪਨ ਡੇਰ। ਉਤਰੇ ਅਨੰਦ ਬਡੇਰ। ਰਣਗਾਬ ਥਾਨਹਿ ਥਾਨ[7]। ਮਿਲਿ ਬੀਰ ਬ੍ਰਿੰਦ ਬਖਾਨਿ ॥ ੧੭ ॥ ਰਣ ਭੀਰੁ ਤਯਾਗਿ ਪਰਾਇ। ਜਿਨ ਸੂਰ ਕੀਨਸਿ ਘਾਇ[8]। ਸਭਿ ਕੀ ਕਹੈਂ ਕਰਤੂਤ।ਗੁਰ ਕੌ ਮਹਾਂ ਜਸੁ ਪੂਤ॥੧੮॥ਨਿਸ ਮੈਂ ਟਿਕੋ ਸਭਿ ਬੀਰ। ਸੁਪਤੇ ਜਥਾ ਸੁਖ ਧੀਰ। ਭੁਨਸਾਰ ਜਾਨਿ ਮਹਾਨ। ਗੁਰਬਾਨਿ[9] ਕੌ ਕਰਿ ਗਾਨ[10]॥ ੧੯ ॥ ਮੁਖ ਪਾਠ ਕੋਤਿਕ ਕੀਨ। ਕਰਿ ਪ੍ਰੇਮ ਜਨੋਂ ਜਲ ਮੀਨ। ਕਰਿ ਸੌਚ ਮੱਜਨ ਨੀਰ। ਗੁਰ ਬੈਠਿਗੋ ਬਰ ਬੀਰ ॥੨੦ ॥ ਭਟ ਬ੍ਰਿੰਦ ਆਯੁਧ ਧਾਰਿ। ਸਭਿ ਕੀਨਿ ਆਨਿ ਦਿਦਾਰ। ਲਗ ਗਾ ਦਿਵਾਨ ਮਹਾਂਨ। ਬਿਚ ਸ਼ੋਭਤੇ ਸੁਖਦਾਨ[11] ॥ ੨੧ ॥ ਹਾਕਲ ਛੰਦ ॥ ਤਬਿ ਆਯੋ ਬੁੱਧੂਸ਼ਾਹ।ਜਿਹ ਸੰਗ ਸੁਭਟ ਗਨ ਆਹ।ਦ੍ਵੈ ਪੁੱਤ੍ਰ

[1]ਭਜ ਨਕ ਭਿਖਾਂ ਵੇਲਾ ਹੋਇਆ। [2]ਕਿਸੇ ਨੂੰ ਭੀ। [3]ਨੂੰ ਨਾਸ਼ ਕਰਕੇ। [4]ਵਧਾਈਆਂ। [5]ਯਾਦ ਕਰਦੇ ਹਨ। [6]ਸੂਰਮੇ ਨੂੰ। (ਅ) ਸੋਸ਼ਟ ਭੁਜਾਂ ਵਾਲੇ ਨੂੰ। [7]ਥਾਂ ਥਾਂ ਤੇ। [8]ਨਾਸ਼। [9]ਗੁਰਬਾਣੀ। [10]ਗਾਇਨ। [11]ਭਾਵ ਗੁਰੂ ਜੀ।

*ਡੁੰਗਾਣੀ ਜਿਸ ਥਾਂ ਗੁਰੂ ਜੀ ਦਾ ਡੇਰਾ ਸੀ, ਹੁਣ ਤਕ ਪੱਕਾ ਥੜਾ ਹੈ। ਨੇੜੇ ਪੁਜਾਰੀ ਦਾ ਘਰ ਹੈ। ਪਰ ਸਿੱਖ ਕੌਮ ਲਈ ਲੱਜਜਾ ਦੀ ਬਾਤ ਹੈ ਕਿ ਇਸ ਥੜੇ ਨੂੰ ਗੁਰਦਵਾਰਾ ਨਹੀਂ ਬਣਾਇਆ, ਨਿਸ਼ਾਨ ਪੱਕੇ ਨਹੀਂ ਕੀਤੇ। ਪਾਸ ਸਿੱਖਾਂ ਦੇ ਗ੍ਰਾਮ ਹਨ, ਪਰ ਸਭ ਗ਼ੀਬ ਹਨ। ਇਹ ਭੀ ਖਜਾਲ ਹੈ ਕਿ ਉਥੇ ਗੁਰੂ ਜੀ ਇਕ ਦੋ ਦਿਨ ਟਿਕੇ ਹਨ, ਆਪਣੇ ਪਰਾਏ ਘਾਇਲਾਂ ਦੀ ਸੇਵਾ ਕਰਵਾਈ ਹੈ। ਰਣ ਭੂਮੀ ਆਪ ਦੇ ਹੱਥ ਵਿਚ ਸੀ, ਵੈਰੀ ਦਲ ਦੇ ਮੋਏ ਸੂਰਮੇ, ਠਾਕੁਰਾਂ ਰਾਜਿਆਂ ਤੇ ਰਾਜਕੁਮਾਰਾਂ ਦੀਆਂ ਰਾਣੀਆਂ ਨੇ ਅਗਲੇ ਦਿਨ ਸ਼ਰਨ ਮੰਗ ਕਰਕੇ ਆਪਣੇ ਪਤੀਆਂ ਦੇ ਸਰੀਰ ਸਸਕਾਰ ਕਰਨ ਵਾਸਤੇ ਮੰਗੇ, ਗੁਰੂ ਜੀ ਨੇ ਦੇ ਦਿੱਤੇ ਪਰ ਸਤੀ ਹੋਣੋਂ ਵਰਜਕੇ। ਪਰ ਰਾਣੀਆਂ ਤੇ ਠਕੁਰਾਣੀਆਂ ਦਾਉ ਪਾਕੇ ਚਿਖਾ ਵਿੱਚ ਕੁੱਦਕੇ ਸਤੀ ਹੋ ਗਈਆਂ। ਸਤੀਆਂ ਦੇ ਮਠ ਉਸ ਹੇਠਲੇ ਮੈਦਾਨ ਵਿੱਚ ਪੱਕੇ ਬਣੇ ਹੋਏ ਹੁਣ ਤਕ ਖੜੇ ਹਨ।

ਗਏ ਰਣ ਮਾਰੇ। ਦੁਇ ਜੀਵਤਿ ਸੰਗ ਨਿਹਾਰੇ॥ ੨੨॥ ਸਭਿ ਸ਼ਸਤ੍ਰ ਅੰਗ ਮਹਿੰ ਲਾਏ।ਹਿਤ ਦਰਸ਼ਨ ਮੋਦ ਬਧਾਏ।ਜਬਿ ਚਲਿਕਰਿ ਆਧੇ ਨੇਰੇ।ਗੁਰ ਊਚੇ ਕਹਿ ਤਿਸ ਬੇਰੇ॥੨੩॥ 'ਢਿਗ ਆਵਹੁ ਬੁੱਧੂ ਸ਼ਾਹਾ ! ਤੁਮ ਪੀਰ ਸਾਚ ਕੇ ਆਹਾ'। ਸਭਿ ਸੁਨਤਜੋਂ ਆਇ ਨਜੀਕਾ। ਕਰ ਜੋਰਤਿ ਜਿਸ ਉਰ ਨੀਕਾ ॥੨੪॥ ਝੁਕਿ ਕੀਨਸਿ ਤਬੈ ਸਲਾਮੂ। ਪੁਨ ਕਰਜੋ ਮੁਰੀਦ ਤਮਾਮੂ[1]। ਸੁਨਿ ਕਲਗ਼ੀਧਰ ਕੇ ਬੈਨਾ। ਕਰ ਜੋਰੇ ਸੰਮੁਖ ਨੈਨਾ॥ ੨੫॥ ਮੁਖ ਬੋਲਜੋ ਅਰਜ਼ ਗੁਜ਼ਾਰੀ।'ਮੁਹਿਸ਼ੋਕ ਨ,ਰਿਦੈ ਮਝਾਰੀ।ਸੋ ਕਾਰਨ ਸੁਨਹੁ ਗੁਸਾਈਂ'।। ਸਿਰ ਮਰਨੋ ਸਭਿ ਬਨਿ ਆਈ ॥੨੬॥ ਮਮ ਪੁੱਤ੍ਰ ਮਰੇ ਸ਼ੁਭ ਥਾਨਾ। ਇਕ ਤੌ ਰਨਖੇਤ ਮਹਾਂਨਾ। ਪੁਨ ਕਾਰਜ ਤੁਮਰੇ ਆਏ। ਇਵ ਕਰਿ ਵੈਂ[2] ਭਿਸਤ ਸਿਧਾਏ ॥ ੨੭ ॥ ਤਹਿੰ ਭੋਗਹਿੰ ਅਨੰਦ ਬਿਸਾਲਾ। ਤੁਮ ਕਰੁਨਾ ਕਰਹੁ ਕ੍ਰਿਪਾਲਾ। ਇਹ ਜਾਨਜੋਂ ਲਾਭ ਬਡੇਰਾ।ਨਹਿੰ ਸ਼ੋਕ ਕਰੈ ਮਨ ਮੇਰਾ'[3]॥੨੮॥ ਸੁਨਿ ਸ਼੍ਰੀ ਪ੍ਰਭੁ ਬਹੁਰ ਬਖਾਨਜੋ।'ਹੈ ਨਿਸ਼ਚੇ ਇਮ ਜਿਸ ਜਾਨਜੋ'[4]।ਪਰ ਤਊ ਪਛਾਨਹੁ ਮਨਮੈਂ।ਜੁਗ ਰਹੈ ਭਾਣਜੋ* ਰਨ ਮੈਂ॥੨੯॥ਲਰ ਸਨਮੁਖ਼ਤਮਾਰੀ ਪ੍ਰਾਨ।ਰਖਿ ਛੱਤ੍ਰੀ ਧਰਮ ਸੁਜਾਨ।ਤਿਨ ਤੇ ਬਡ ਸ਼ੋਕ ਉਪੰਨਾ।ਚਿਤ ਹੋਤਿ ਹਮਾਰੋ ਖਿੰਨਾ[5]॥੩੦॥ਗੁਨ ਸਿਮਰਤਿ ਹੈ ਮਨ ਮੇਰਾ।ਜਿਨ ਮਹਿੰ ਉਤਸਾਹ ਬਡੇਰਾ।ਨਿਤ ਮਿਲਤਿ ਖਿਲਤਿ[6]ਹਮ ਸੰਗੇ।ਬਨ ਗਮਨਤਿ ਚਢੈਂ ਤੁਰੰਗੇ†'

---

[1]ਫਿਰ ਸਾਰੇ ਮੁਰੀਦਾਂ ਨੇ ਝੁਕ ਕੇ ਸਲਾਮ ਕੀਤੀ। [2]ਇਉਂ ਕਰਨ ਤੇ ਓਹ'''। [3]ਠੀਕ ਇਵੇਂ ਹੈ ਕਿ ਜਿਸ ਤਰ੍ਹਾਂ (ਤੁਸਾਂ) ਜਾਣਿਆ ਹੈ। (ਅ) ਇੱਥੇ ਸੁਧ ਪਾਠ 'ਜਿਸ' ਦੀ ਥਾਂ 'ਜਿਮ' ਚਾਹੀਦਾ ਹੈ ਅਰਥਃ—ਜਿਵੇਂ ਤੁਮਾਂ ਜਾਣਿਆ ਹੈ ਪੱਕ ਇਸੇ ਤਰ੍ਹਾਂ ਹੀ ਹੈ। ਲਿਖਾਰੀ ਦੀ ਕਲਮ ਉਕਾਈ ਨਾਲ 'ਜਿਮ' ਦਾ 'ਜਿਸ' ਬਣ ਗਿਆ ਹੈ। [4]ਉਦਾਸ। [5]ਖੇਡਦੇ ਸਨ। *ਭਾਣਜੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸਨ ਤੇ ਕਲਗ਼ੀਧਰ ਜੀ ਦੇ ਭੂਆ ਦੇ ਪੁੱਤ੍ਰ ਭਰਾ ਲਗਦੇ ਸਨ। †ਇਹ ਪ੍ਰੇਮ ਸਮਰਣ ਹੈ। 'ਨਾਨਕ ਰੁੰਨਾ ਬਾਬਾ ਜਾਣੀਐ ਜੋ ਰੋਵੈ ਲਾਇ ਪਿਆਰੇ' ॥ ਆਪ ਉਹਨਾਂ ਦੇ ਗੁਣਾਂ ਨੂੰ ਯਾਦ ਕਰ ਰਹੇ ਹਨ, ਇਸ ਪਿਆਰ ਭਰੀ ਯਾਦ ਨਾਲ ਉਹਨਾਂ ਦੀ ਕਲਜਾਨ ਹੋ ਰਹੀ ਹੈ। ਗੁਰੂ ਜੀ ਦਾ ਇਹ ਪ੍ਰੇਮ ਭਾਵ ਇਨਸਾਨੀ ਹਮਦਰਦੀ ਤੇ ਪਿਆਰ ਦਾ ਕਮਾਲ ਹੈ, ਦੂਜੇ ਪਾਸੇ ਉਹਨਾਂ ਦੀ ਉੱਚੀ ਆਤਮ ਦ੍ਰਿਸ਼ਟੀ ਦਾ ਕਮਾਲ ਹੈ ਜੋ ਕਵਿ ਜੀ ਨੇ ਇਨ੍ਹਾਂ ਹੀ ਭਾਣਜਿਆਂ ਦੀ ਸ਼ਹਾਦਤ ਪਰ ਅੱਗੇ ਅੰਸੂ ੩੨ ਦੇ ਅੰਕ ੬-੭ ਵਿਚ ਦਰਸਾਇਆ ਹੈ।

ਬੁੱਧੂਸ਼ਾਹ ਪੁੱਤ੍ਰਾਂ ਦੇ ਮਰਨ ਤੇ ਇਸੇ ਤਰ੍ਹਾਂ ਗੁਣ ਸਮਰਣ ਹੀ ਕਰ ਰਿਹਾ ਹੈ। ਉਹ ਇਸ ਗਲ ਵਿਚ ਧੀਰਜ ਧਾਰ ਰਿਹਾ ਹੈ ਕਿ ਮਹਾਨ ਉੱਤਮ ਸੇਵਾ ਵਿਚ ਸਨਮੁਖ ਜੂਝ ਕੇ ਮੇਰੇ ਪੁੱਤ੍ਰ ਸਫਲ ਹੋਏ ਹਨ।

॥੩੧॥ ਸੁਨਿ ਬੁੱਧੂਸ਼ਾਹਿ ਬਖਾਨਾ। 'ਤੁਮ ਸਭਿ ਬਿਧਿ ਅਹੋ ਮਹਾਂਨਾ। ਜਿਮ ਚਾਹਹੁ ਰਚਹੁ ਗੁਸਾਈਂ। ਸਭਿ ਬਾਤਿ ਤੁਮਹੁੰ ਬਨਿ ਆਈ॥੩੨॥ਸ਼ੁਭ ਭਾਗ ਜਿ ਭਏ ਹਮਾਰੇ। ਮਿਲਿ ਕਦਮ ਸੁ ਪਦਮ ਤੁਮਾਰੇ[1]। ਅਬਿ ਸਫਲ ਭਏ ਸਭਿ ਗੀਤੀ। ਰਣ ਪਹੁੰਚੇ ਆਨਿ ਸ ਪ੍ਰੀਤੀ ॥੩੩॥ ਗਨ ਖਾਨ ਪ੍ਰਥਮ ਰਖਵਾਏ। ਗੁਰ ਘਰ ਸੇ ਧਨ ਗਨ ਪਾਏ। ਪੁਨ ਹੋਏ ਨਿਮਕ ਹਰਾਮੀ। ਸਭਿ ਕੀਨੀ ਕਾਰ ਗ਼ੁਲਾਮੀ[2]॥੩੪॥ਲਖਿ ਉਪਾਲੰਭ ਪਠਿ ਜੋਊ। ਮੈਂ ਲੱਜਤਿ ਸੁਨਿ ਕਰਿ ਸੋਊ। ਸੈ ਸ਼ਪਤ[3] ਮੁਰੀਦ ਬਟੋਰੇ। ਚਲਿ ਪਰਜੋ ਤੁਰਤ ਤੁਮ ਓਰੇ ॥ ੩੫ ॥ ਪੁਰਿ ਪਾਂਵਟ ਮੈਂ ਜਬਿ ਆਯੋ।–ਤੁਮ ਚਢੇ ਜੰਗ–ਸੁਨਿਪਾਯੋ।ਨਹਿੰ ਕੀਨਸਿ ਮੈਂ ਤਬਿ ਛੋਰਾ। ਰਣ ਕਾਜ ਪਰਜੋ ਅਬਿਹੋਰਾ ॥ ੩੬ ॥ ਮੈਂ ਗਮਨਜੋਂ ਤੁਮ ਪਸ਼ਚਾਤੀ। ਸਭਿ ਖਰੇ ਹੁਤੇ ਭਲਿ ਭਾਂਤੀ।ਇਕ ਪਾਸਾ ਰਣ ਕੋ ਰੋਕਾ। ਰਿਪੁ ਪੁੰਜ ਖਰੋ ਅਵਿਲੋਕਾ ॥੩੭॥ ਤਬਿ ਛੂਟਨਿ ਲਗੀ ਤੁਫੈਗੈਂ। ਗਿਰਪਤੀ ਲਰੇ ਹਮ ਸੈਗੈ। ਬਹੁ ਮਾਰੇ ਤਹਾਂ ਪਹਾਰੀ। ਥਿਰ ਹ੍ਵੈ ਕਰਿ ਧੀਰਜ ਧਾਰੀ ॥ ੩੮ ॥ ਨਹਿੰ ਪਾਉਂ ਪਿਛਾਊਂ ਘਾਲਾ। ਰਣ ਛਾਰਿ[4] ਬਿਸਾਲ ਕਰਾਲਾ। ਸੁਤ ਦੌਇ ਮੁਰੀਦ ਸਮੇਤਾ। ਲਰਿ ਪਹੁੰਚੇ ਭਿਸਤਿ ਨਿਕੇਤਾ ॥ ੩੯ ॥ ਤੁਮ ਦਿਸ਼ਾ ਪਠਾਨ ਅਰੇ ਹੈਂ।ਸਭਿ ਹੋਇ ਹਰਾਮ ਮਰੇ ਹੈਂ।ਤਜਿ ਸ੍ਵਾਮੀ ਬੇਮੁਖ ਜੈਸੇ। ਫਲ ਪਾਇ ਲੀਨਿ ਤਿਨ ਤੈਸੇ[5] ॥ ੪੦ ॥ ਸੁਨਿ ਧੀਰ ਪੀਰ ਕੀ ਕਾਨਾ[6]। ਸ਼੍ਰੀ ਮੁਖ ਤੇ ਤਬੈ ਬਖਾਨਾ। 'ਤੁਹਿ ਸਾਧ ਸਾਧ ਬਡ ਸਾਧੂ! ਪਦ ਉੱਤਮ ਮਹਿੰ ਚਿਤ ਲਾਧੂ[7] ॥੪੧॥ ਇੱਤਯਾਦਿਕ ਅਧਿਕ ਬਡਾਈ। ਸ਼੍ਰੀਮੁਖ ਤੇ ਭਾਖਿ ਸੁਨਾਈ। ਸਨਮਾਨ ਸਹਿਤ ਬੈਠਾਯੋ। ਅਨੁਕੰਪਾ ਧਰਿ ਦ੍ਰਿਸ਼ਟਾਯੋ[8] ॥ ੪੨ ॥ ਦੋਹਰਾ ॥ ਸ਼੍ਰੀ ਸਤਿਗੁਰ ਤਿਹ ਸਮੇਂ ਮੈਂ ਕੈਘਾ ਕਰਤਿ ਸੁ ਕਸ਼। ਦਾਸ ਚੁਨੀ ਦਸਤਾਰ ਸ਼ੁਭ ਆਗੇ ਧਰੀ ਵਿਸ਼ੇਸ਼॥੪੩॥'ਬੁੱਧੂ ਸ਼ਾਹ! ਸੁਨੀਜੀਏ ਧਨ ਆਦਿਕ ਵਸੁ ਜੋਇ। ਚਿਰੰਕਾਲ ਨਹਿੰ ਰਹਿਤ ਹੈ ਖਰਚੀ ਜੈ ਹੈ ਸੋਇ ॥ ੪੪ ॥ ਬਹੁਤ ਪੁਸ਼ਤ ਕੇ ਕਾਮ ਜੋ ਆਵਹਿ ਵਸਤੁ ਉਦਾਰ। ਸੋ ਬਖਸ਼ਹਿੰ ਅਬਿ ਤੋਹਿ ਕੌ ਰਖੀਅਹਿ ਆਪਿ ਸੰਭਾਰਿ[9] ॥ ੪੫ ॥ ਇਮ ਕਹਿ ਗਹਿ ਦਸਤਾਰ ਕੌ ਸ਼ੁਭ

---

[1]ਆਪਜੀ ਦੇ ਚਰਨਾਂ ਕਮਲਾਂ ਨਾਲ ਮੇਲ ਹੋਇਆ।[2]ਭਾਵ ਉਨ੍ਹਾਂ ਨੀਚਾਂ ਵਾਲੀ ਕਾਰ ਕੀਤੀ।[3]ਸੱਤ ਸੌ। [4]ਜੰਗ ਕਰਕੇ। [5]ਕੈਨੀ। [6]ਟਿਕਾਉ ਪਾਇਆ ਹੈ। [7]ਮੇਹਰ ਦੀ ਨਜ਼ਰ ਨਾਲ ਤੱਕਿਆ।

ਕਕਰੇਜ਼ੀ ਰੰਗ[1]। ਕੰਘਾ ਸਹਿਤ ਸੁ ਕੇਸ ਹੀ ਗਹੀ ਕਰਦ ਤਿਨ ਸੰਗ ॥੪੬॥ ਬਖਸ਼ੀ ਬੁੱਧੂਸ਼ਾਹ ਕੌ ਲੇ ਨਿਜ ਸੀਸ ਚਢਾਇ।ਬਾਰ ਬਾਰ ਬੰਦਨ ਕਰੈ ਰਿਦੈ ਰਹਯੋ ਹਰਖਾਇ ॥ ੪੭ ॥ [2]ਰਾਖੋ ਭਲੇ ਸੰਭਾਰ ਕਰਿ ਵਧੈ ਖਾਲਸੇ ਰਾਜ। ਤਬਿ ਤੁਵ ਸੰਤਤਿ ਕੇ ਅਧਿਕ ਆਵਹਿ ਨਿਤ ਪ੍ਰਤਿ ਕਾਜ' ॥ ੪੮ ॥ ਇਮ ਕਹਿ ਦਰਬ ਅਨਾਇ ਕਰਿ ਦੀਨਸਿ ਪੰਚ ਹਜ਼ਾਰ[3]। ਦੇਹੁ ਮੁਰੀਦਨਿ ਸਭਿਨਿ ਕੌ ਜਿਨਹੁੰ ਕਰੀ ਰਨ ਕਾਰ ॥੪੯॥ ਸਿਰੋਪਾਉ ਸਮੁਦਾਇ ਦੇ ਕਰਿ ਸੰਤੁਸ਼ਟ ਬਿਸਾਲ[4]। ਰੁਖਸਦ ਕੀਨੋ ਮਾਨ ਜੁਤਿ ਅਧਿਕ ਹਰਖ ਕੇ ਨਾਲ ॥ ੫੦ ॥ ਬਾਰਿ ਬਾਰਿ ਕਰਿ ਬੰਦਨਾ ਗਯੋ ਸਢੌਰੇ ਧਾਮ। ਪੂਰ ਮੁਰੀਦਨਿ ਕਾਮਨਾ ਸਰੇ ਸਭਿਨਿ ਕੇ ਕਾਮ ॥੫੧॥ ਕੰਧ ਬਿਖੈ ਰਖਿ ਤਾਂਹਿ ਕੌ ਤਾ ਮਹਿੰ ਦੀਨ ਚਿਨਾਇ। ਅਠਦਸ ਸੈ ਸੱਤ੍ਰੂਹ[5] ਬਿਖੈ ਔਚਕ ਗਿਰੀ ਸੁ ਜਾਇ[6]*। ੫੨॥ਨਿਕਸੀ ਤਬਿ ਸੰਦੂਕਰੀ ਹੁਕਮ ਪੱਤ੍ਰ[7] ਪਠਿ ਜਾਨ।ਰਹਿਤ ਹੁਤੇ ਕਵਿ' ਜਿਸ ਨਿਕਟ ਸੋ ਸਰਦਾਰ ਮਹਾਨ ॥ ੫੩ ॥ ਪੂਰਬ ਲਯਾਏ ਸੋ ਤਹਾਂ ਦੇਖੀ ਸਭਿਨਿ ਪਛਾਨ। ਮਾਨੀ ਸਿਰ ਧਰਿ ਦੇਤਿ ਭੇ ਸਿਖ ਬਹੁ ਧਨ ਕੋ ਦਾਨ ॥ ੫੪ ॥ ਸੰਤਤਿ ਬੁੱਧੂਸ਼ਾਹਿ ਕੀ ਅਬਿ ਲੌ ਤਹਾਂ ਅਲੰਬ[8]। ਕਰਤਿ ਜੀਵਕਾ ਤਿਸੀ ਤੇ ਪਾਵਤਿ ਦਰਬ ਕਦੰਬ[9] ॥ ੫੫ ॥ ਸੰਮਤ ਬੀਤੇ ਆਇ ਸੋ ਹਮ ਕੌ ਦਰਸ ਦਿਖਾਇ[10]। ਬੁੱਧੂਸ਼ਾਹਿ ਪ੍ਰਸੰਗ ਕੋ ਭਾਖਯੋ ਸਕਲ ਬਨਾਇ ॥ ੫੬ ॥

ਇਤਿ ਸ਼੍ਰੀਗੁਰ ਪ੍ਰਤਾਪ ਸੂਰਜਗ੍ਰੰਥੇ ਦੁਤਿਯ ਰੁੱਤੇ' ਸ਼੍ਰੀ ਗੁਰ ਬਿਜੈ' ਪ੍ਰਸੰਗ ਬਰਨਨੰਨਾਮ ਇਕ ਤ੍ਰਿੰਸ਼ਤੀ ਅੰਸੂ ॥੩੧॥ ੩੨. [ਇਨਾਮ ਵੰਡੇ। ਪਾਂਵਟੇ ਤੋਂ ਤਿਆਰੀ।]

ਦੋਹਰਾ ॥ ਸ਼੍ਰੀ ਸਤਿਗੁਰ ਤਬਿ ਕੇਸਰੀ ਅਪਰ ਬੰਧਿ ਦਸਤਾਰ। ਜਗਾ ਬਾਂਧਿ

[1]ਲਾਲ ਭਾਹ ਵਾਲਾ ਕਾਲਾ ਰੰਗ। ਆਲ ਨਾਮੇ ਬੂਟੇ ਦੇ ਰੰਗ ਵਿੱਚ ਲਾਲ ਰੰਗ ਦੇਕੇ ਫਿਰ ਲੋਹੇ ਦਾ ਕਾਲਾ ਰੰਗ ਦੇਂਦੇ ਹਨ। ਕਈ ਕਹਿੰਦੇ ਹਨ ਕਿ ਮਾਈਂ ਫਟਕੜੀ ਦੀ ਪਾਹ ਦੇਕੇ ਮਜੀਠ ਦਾ ਰੰਗ ਦੇਕੇ ਫਿਰ ਸੁਰਮੇ ਦਾ ਡੋਬਾ ਦੇਂਦੇ ਹਨ। [2]ਏਹ ਪ੍ਰਸ਼ਾਦ ਮਾਤ੍ਰ ਬਖਸ਼ਿਸ਼ ਸੀ। [3]ਸਾਰਿਆਂ ਨੂੰ ਬੜਾ ਪ੍ਰਸੰਨ ਕਰਕੇ। [4]੧੯੭੦ ਵਿੱਚ। ਇਸ ਨੂੰ ੧੯੧੭ ਨਹੀਂ ਸਮਝਣਾ ਚਾਹੀਏ ਕਿਉਂਕਿ ਕਵੀ ਜੀ ਦਾ ਜਨਮ ੧੮੪੫ ਦੇ ਕ੍ਰੀਬ ਦਾ ਹੈ। [5]ਉਹ (ਕੰਧ) ਡਿੱਗ ਪਈ। [6]ਹੁਕਮਨਾਮਾ। [7]ਭਾਵ ਭਾਈ ਸੰਤੋਖ ਸਿੰਘ ਜੀ। [8]ਤਿਸ ਦੇ ਆਸਰੇ। [9]ਸਮੂਹ। [10]ਸਾਲ ਬੀਤਿਆ ਹੈ ਕਿ (ਉਨ੍ਹਾਂ ਨੇ ਢੇਰ) ਆਕੇ ਉਹਨਾਂ (ਚੀਜ਼ਾਂ ਦਾ) ਸਾਨੂੰ ਦਰਸ਼ਨ ਕਰਾਇਆ ਸੀ।

*ਬੁਧੂਸ਼ਾਹ ਪੁਰ ਜੋ ਅਤਜਾਚਾਰ ਰਾਜ ਵਲੋਂ (ਅਸਮਾਨ ਖਾਨ ਹਾਕਮ ਸਢੌਰਾ ਵਲੋਂ) ਹੋਏ ਸਨ, ਉਸ ਸਮੇਂ ਇਹ ਸਭ ਤੋਂ ਕੀਮਤੀ ਸ਼ੈ ਕੰਧ ਵਿੱਚ ਚਿਣੀ ਗਈ ਹੋਣੀ ਹੈ, ਜੋ ਕਿਵੇਂ ਏਹ ਬਚ ਰਹੇ। ਸੋ ਗੁਰੂ ਮਿਹਰ ਨਾਲ ਬਚ ਰਹੀ। ਅਸਮਾਨ ਖਾਨ ਨੂੰ ਬਾਬੇ ਬੰਦੇ ਨੇ ਬੁੱਧੂਸ਼ਾਹ ਦੇ ਮਾਰਨ ਦੇ ਅਪ੍ਰਾਧ ਵਿੱਚ ਫਾਹੇ ਦਿੱਤਾ ਸੀ।

ਕਲਗ਼ੀ ਧਰੀ ਸ਼ੋਭਾ ਉਦਤਿ ਉਦਾਰ ॥ ੧ ॥ ਨਿਸਾਨੀ ਛੰਦ ॥ ਲਗਸੋ ਦਿਵਾਨ ਮਹਾਨ ਭਟਬਡ ਹੋਤਿਅਨੰਦੋ।ਸਾਧ ਕ੍ਰਿਪਾਲ ਮਹੰਤ ਤਬਿ ਆਯੋ ਗੁਰਬੰਦੋ। ਸਭਾ ਬਿਖੈ ਸਨਮਾਨ ਕਰਿ ਪ੍ਰਭੁ ਤਾਂਹਿ ਬਿਠਾਯੋ। 'ਸਾਧ ਸਾਧ' ਸ਼੍ਰੀ ਮੁਖ ਕਹਸੋ 'ਸਾਧੂ ਸੁਖ ਪਾਯੋ[1]' ॥੨॥ ਬਖਸ਼ਿਸ਼ ਹੇਤੁ ਬਿਚਾਰ ਕਰਿ ਜਗ ਮਹਿੰ ਵਡਿਆਈ। ਅਰਧ ਪਾਰਿ[2] ਦਸਤਾਰ ਕੋ ਦੇ ਸੀਸ ਬੰਧਾਈ। ਕੁਲਹਾ[3] ਕੇ ਊਪਰ ਬੰਧੀ ਦੁਤਿ ਹੁਇ ਗਈ ਦੂਨੀ। ਗਯਾਨ ਸੱਚਿਦਾਨੰਦ ਮਹਿੰ ਬ੍ਰਿਤਿ ਟਿਕੀ ਚਊਨੀ ॥ ੩ ॥ 'ਤਕਮਾ[4] ਇਹ ਤਵ ਪੰਥ ਕੋ ਜਗ ਸਜੈ ਨਿਰਾਲਾ। ਦੋਨਹੁੰ ਲੋਕ ਸੁਧਾਰ ਦਿਯ ਗੁਰਬਖਸ਼ ਬਿਸਾਲਾ*[7]। 'ਨਿਤਪ੍ਰਤਿ ਦੇਗ ਕਰਾਹਿ ਕੀ ਦੀਜਹਿ ਸੰਗ ਚੇਲੇ'। ਕਾਰਦਾਰ ਪਰ ਗੁਰ ਹੁਕਮ ਹੋਯੋ ਤਿਸ ਬੋਲੇ॥੪॥ਦਯਾਰਾਮ ਪ੍ਰੋਹਤ ਬਲੀ ਕੀਨੋ ਰਣ ਭਾਰੀ।ਕਰਤਿ ਭਏ ਬਖਸ਼ਸ਼ ਤਬੈ ਤਿਸ ਓਰ ਨਿਹਾਰੀ। ਢਾਲਾ ਬਖਸ਼ਸੋ ਆਪਨੋ ਪੁਨ ਪਟਾ ਲਿਖਾਯੋ। 'ਇਨ ਪੂਜਹਿ ਦਰਸ਼ਨਕਰੈ ਪਾਵਹਿ ਮਨ ਭਾਯੋ'॥੫॥ਤੀਨਹੁੰ ਬੈਠੇਭਾਨਜੋ ਦੀਨੀ ਬਹੁ ਧੀਰਾ। 'ਦੋਨਹੁ ਭ੍ਰਾਤਾ ਸੁਰਗ ਗੇ ਜਿਹ ਗਤਿ ਬਡ ਬੀਰਾ[5]। ਸਫਲ ਮਰਨ ਛੱਤ੍ਰੀਨਕੋ ਰਿਪੁ ਮਾਰਤਿ ਮਰਿਬੋ।ਕ੍ਰੋਧਤਿਹੁਇਆਗੇ ਚਲਨਿ ਪਗ ਪਾਛ ਨ ਧਰਿਬੋ ॥੬॥ਨਹੀਂ ਸੋਚਿਬੇ ਜੋਗ[6] ਸੋ ਨਿਜ ਧਰਮ ਸਮੇਤਾ। ਸੁਜਸੁ ਹਲਤ ਮਹਿੰ, ਪਲਤ ਸੁਖ, ਥਿਤ ਦੇਵ ਨਿਕੇਤਾ[7]।ਪਰਨ ਮੰਚ ਪਰ ਮਰਨ ਹੁਇ ਭਟ ਕੋ ਨਹਿੰ ਨੀਕੋ[8]।ਦੁਰਲਭ ਪਾਵਨ ਸੁਰਗ ਕੋ ਨਹਿੰ ਜਸ ਕੋ ਟੀਕੋ[9]' ॥੭॥ ਤੀਨਹੁੰ ਭ੍ਰਾਤਨਿ ਬੰਦਿ ਕਰ ਗੁਰ ਸੰਗ ਬਖਾਨਾ। 'ਸ੍ਵਾਮੀ ਤੁਮ ਦ੍ਵੈ ਲੋਕ ਕੇ ਬਖਸ਼ਹੁ ਸੁਖ ਨਾਨਾ।ਦੁਰਲਭ ਰਾਵਰ ਕੀ ਖੁਸ਼ੀ ਪ੍ਰਾਪਤਿ ਬਡ ਭਾਗੋ। ਜਗ ਕੇ ਹਤਹੁ ਕੁਬੰਧਨਾ ਤੁਮ ਪਗ ਅਨੁਰਾਗੋ ॥ ੮ ॥ ਕਹੋ ਆਪ ਸੋ ਸ਼ੋਧ ਹੈ ਸਭਿ ਜੀਵਨ ਕੋਰੀ। ਰਣ ਮਹਿੰ ਮਰਿਬੋ ਮਾਰਿਬੋ ਬੀਰਨ

[1]ਪਾਓਗੇ। [2]ਪਾੜਕੇ। [3]ਉਦਾਸੀਆਂ ਦੀ ਟੋਪੀ ਚੌਕਲੀ ਜੋ ਵਿੱਚੋਂ ਉੱਚੀ ਹੁੰਦੀ ਹੈ [ਫਾ:, ਕੁਲਹ =ਟੋਪੀ, ਭਾਜ]। [4]ਮਰਾਤਬੇ ਦਾ ਚਿੰਨ੍ਹ (ਪੱਗ ਸਹਿਤ ਟੋਪੀ । [5]ਜਿਨ੍ਹਾਂ ਦੀ ਗਤੀ ਬੜੇ ਸੂਰਮਿਆਂ ਵਾਲੀ ਹੋਈ। [6]ਸ਼ੋਕ ਕਰਨ ਯੋਗ। [7]ਸੁਰਗ ਵਿਚ। [8]ਮੰਜੇ ਉਤੇ ਪੈਕੇ ਮਰਨਾ ਸੂਰਮੇ ਲਈ ਚੰਗਾ ਨਹੀਂ। ਭਾਵ ਸੂਰਮੇ ਨੂੰ ਸ਼ਸਤ੍ਰ ਦੀ ਮੌਤ ਹੀ ਠੀਕ ਹੈ, ਰੋਗ ਗ੍ਰਸਤ ਹੋਕੇ ਮਰਨਾ ਠੀਕ ਨਹੀਂ। [9]ਸੁਰਗ ਦਾ ਪਾਉਣਾ ਦੁਰਲਭ ਹੋ ਜਾਂਦਾ ਹੈ ਤੇ ਨਾਂ ਹੀ ਜਸ ਦਾ ਟਿੱਕਾ ਮਿਲਦਾ ਹੈ। *ਦੇਖੋ ਉਦਾਸੀ ਕਿਸ ਤਰ੍ਹਾਂ ਗੁਰੂ ਘਰ ਨਾਲ ਮਿਲੇ ਆ ਰਹੇ ਹਨ। ਜੋ ਉਦਾਸੀ ਆਪ ਨੂੰ ਗੁਰੂ ਗ੍ਰਿਹ ਤੋਂ ਦੂਰ ਦੱਸਦੇ ਹਨ ਉਹ ਇਤਿਹਾਸ ਵਿਰੁੱਧ ਜਾ ਰਹੇ ਹਨ। ਗੁਰੂ ਕੀ ਮਿਹਰ ਹੋ ਰਹੀ ਹੈ ਤੇ ਉਦਾਸੀ ਵਡਕਾ ਸੇਵਾ ਵਿਚ ਸਨਮੁਖ ਨਿਭ ਰਿਹਾ ਹੈ, ਤੇ ਸੰਪੂਰਦਾ ਸਮੇਤ ਉਸਤੇ ਬਖਸ਼ਸ਼ ਕਰ ਰਹੇ ਹਨ।

ਗਤਿ ਹੋਰੀ। ਹਮਰੇ ਸ਼ੋਕ ਨ ਹੋਤਿ ਹੈ ਆਏ ਤੁਮ ਕਾਜੇ[1]। ਦੀਨ ਦੁਨੀ ਪਤਿਸ਼ਾਹ ਹੋ ਨਿਜ ਦਾਸ ਨਿਵਾਜੇ'॥੯॥ ਸੁਨਿ ਪ੍ਰਸੰਨ ਸਤਿਗੁਰ ਭਏ ਬਹੁ ਬਖਸ਼ਿਸ਼ ਦੀਨੀ। ਜੇਵਰ ਜਰੇ ਜਵਾਹਰਨ ਜਿਨ ਕੀ ਦੁਤਿ ਪੀਨੀ[2]।ਸਿਰੋਪਾਉ ਬਡ ਮੋਲ ਕੇ ਬਡ ਦੁਲਭ ਦੁਸ਼ਾਲੇ। ਕਹਾਂ ਕਹੌਂ ਧਨ ਦੀਨਿ ਗਨ ਲੇ ਹਰਖ ਬਿਸਾਲੇ ॥੧੦॥ ਅਪਰ ਸਰਬ ਜੇ ਸੂਰਮਾ ਰਨ ਲਰੇ ਬਿਸਾਲਾ। ਬਖਸ਼ਸ਼* ਦੀਨੀ ਸਭਿਨਿ ਕੋ ਕਰਿ ਦਏ ਨਿਹਾਲਾ। ਮਾਨ ਆਦਿ ਦੇ ਦਾਨ ਬਹੁ ਹਰਖਾਇ ਸੁ ਬੀਰੰ।ਪ੍ਰਥਮ ਲਰਾਈ ਬਿਜੈ ਕਰਿ ਆਨੰਦ ਗਹੀਰੰ ॥੧੧॥ ਹੁਤੇ ਜੁ ਕਾਤੁਰ ਲਰਨ ਤੇ ਸੋ ਬਹੁਤ ਧਿਕਾਰੇ। ਖੁਸ਼ੀ ਨ ਗੁਰਕੀ ਤਿਨਹੁੰ ਪਰ ਦਲ ਵਹਿਰ[3]ਨਿਕਾਰੇ।ਬਿਜੈ ਗੁਰੂ ਕੀ ਦੇਸ਼ ਮਹਿੰ ਪਸਰੀ ਤਿਸ ਕਾਲਾ। 'ਹਤੇ ਪਹਾਰੀ ਭਾਜਿਗੇ ਕਰਿ ਤ੍ਰਾਸ ਬਿਸਾਲਾ' ॥੧੨॥ਜਹਿੰ ਕਹਿੰ ਤੇ ਸੁਨਿ ਸੁਜਸੁ ਕੋ ਜਾਚਕ ਚਲਿ ਆਏ। ਡੋਮ ਭਾਟ ਤੇ ਆਦਿ ਗਨ ਗੁਰ ਕੋ ਗੁਨ ਗਾਏ। ਕਿਤਿਕ ਕਵੀਸ਼ੁਰ ਆਇਗੇ ਰਚਿ ਰੁਚਿਰ ਕਵਿੱਤੰ। ਬਖਸ਼ਹਿੰ ਦਿਨ ਪ੍ਰਤਿ ਸਤਿਗੁਰੂ ਮਨ ਭਾਵਤਿ ਬਿੱਤੰ[4] ॥ ੧੩ ॥ ਭੂਖਨ ਪਾਇ ਸੁਵਰਨਕੇ ਹਯ ਅਧਿਕ ਸਜਾਵੈਂ। ਜਿਸ ਪਰ ਹੋਇ ਪ੍ਰਸੰਨ ਗੁਰ ਤਤਕਾਲ ਦਿਵਾਵੈਂ।ਕਰਹਿੰ ਚੋਜ ਬਹੁ ਮੌਜਕੇ ਸਭਿਰੋਜ ਗੁਸਾਈਂ।ਚਲੀ ਦਾਨਧਾਰਾ* ਮਹਾਂ ਕੋ ਸਕਹਿ ਗਿਨਾਈ ॥ ੧੪॥ ਦੇਸ਼ ਦੇਸ਼ ਤੇ ਸੰਗਤਾਂ ਆਵਹਿੰ ਗਨ ਰਾਗੀ।ਸ਼ਸਤ੍ਰ ਤੁਰੰਗਮ ਅਰਪਤੇ,ਦਰਸਤਿ ਬਡਭਾਗੀ। ਪੂਰਵਹਿੰ ਮਨ ਕੀ ਕਾਮਨਾ ਜਸੁ ਗਾਵਤਿ ਜਾਤੇ।ਅਧਿਕੈ ਵਧਯੋ ਪ੍ਰਤਾਪ ਤਬਿ ਸਿਖ ਜਨ ਸੁਖ ਰਾਤੇ[5]॥੧੫॥ਗਾਵਹਿੰ ਢਾਢੀ ਵਾਰਕੋਂ ਜਸੁਕਹੈਂ ਬਨਾਈ।ਸੁਨਤਿ ਹੋਤਿਉਤਸਾਹ ਉਰ ਭਟ ਬੈਠਹਿੰ ਆਈ। ਮਾਰ ਬਕਾਰਾ ਬਹੁ ਕਰਹਿੰ ਸਤਿਗੁਰਨ ਸੁਨਾਵੈਂ[6]। 'ਲੂਟਹਿੰ ਅਬਿ ਸ਼੍ਰੀ ਨਗਰ ਕੌ,ਸ਼੍ਰੀ ਮੁਖ ਫੁਰਮਾਵੈਂ[7]॥੧੬॥ਫਤੇਸ਼ਾਹਿ ਕੌ ਪਕਰਿ ਕੈ ਪ੍ਰਭੁ ਚਰਨੀ ਪਾਵੈਂ।ਬਾਇਸਧਾਰ ਪਹਾਰ ਕੀ ਜੀਤਹਿੰ ਫਿਰਿ ਆਵੈਂ।ਛੀਨਹਿੰ ਤੁਰਕਨਿ ਰਾਜ ਕੌ ਨੀਹਲ[8]ਸਭਿ ਦੇਸ਼ਾ।ਜਿਣ ਹੈਂ[9]† ਜਿਮ

---

[1]ਆਪ ਦੇ ਕੰਮ ਆਏ ਹਨ। [2]ਬਹੁਤ। [3]ਦਲ ਤੋਂ ਬਾਹਰ। [4]ਧਨ ਨੂੰ। [5]ਸੁਖਾਂ ਦੇ ਵਿਚ ਰੱਤੇ ਗਏ। [6](ਸੂਰਮੇ) ਸੁਣਾਉਂਦੇ ਹਨ। [7]ਜੇ ਸ਼੍ਰੀ ਮੁਖੋਂ (ਗੁਰੂ ਜੀ) ਫੁਰਮਾ ਦੇਣ ਤਾਂ। [8]ਨੀਵਾਂ ਦੇਸ਼ ਜਿੱਥੇ ਪਹਾੜ ਮੁਕਦੇ ਹਨ, ਉਹ ਲਾਗ ਲਾਗ ਦਾ ਦੇਸ਼ ਸ਼ਿਵਾਲਕ ਤੇ ਹਿਮਾਲਯ ਦੇ ਵਿਚਾਲੇ ਤੇ ਸ਼ਿਵਾਲਕ ਦੇ ਉਦਾਲੇ। [9]ਜਿੱਤਾਂਗੇ।

*ਬਚਿੱਤ੍ਰ ਨਾਟਕੋਃ—ਧਨੰ ਧਾਰ ਬਰਖੇ। ਸਭੇ ਸੂਰ ਹਰਖੇ। †ਪਾਃ—ਜਿਨਹਿੰ।

ਬਰੀਆ[1] ਦਾਮਲਾ[2] ਪੁਰਿ ਅਪਰ ਵਿਸ਼ੇਸ਼ਾ॥੧੭॥ਪੁਨ ਲਹੌਰ ਕੋ ਲੂਟ ਕਰਿ ਦਿੱਲੀ ਹਮ ਜਾਵੈਂ। ਪਾਇਂ ਠੌਰ ਤੁਰਕਾਨ ਪੁਰਿ[3] ਰਨ ਕਰਿ ਕਰਿ ਘਾਵੈਂ। ਹੁਕਮ ਨ ਕਰਹੁ ਜਿਦੂਰ ਕੋ ਤੌ ਏਤਿਕਦੇਸ਼ਾ।ਆਨੰਦ ਪੁਰਿ ਲਗਿ ਪਾਂਵਟਾ ਇਕ ਰਾਜ ਅਸ਼ੇਸ਼ਾ[4] ॥ ੧੯ ॥ ਠਕੁਰਾਈ ਇਨ ਬੀਚ ਜੇ ਸਭਿ ਮਾਰ ਨਿਕਾਰੈਂ। ਸੁਖ ਸੋਂ ਆਵਨਿ ਜਾਨਿ ਹੁਇ ਨਿਜ ਦੇਸ਼ ਮਝਾਰੈਂ। ਪ੍ਰਭੁ ਜੀ ਦੀਜਹਿ ਹੁਕਮ ਕੋ ਉਮਡੈ ਦਲ ਸਾਰਾ। ਫਤੈ ਕਰਹਿਂ ਜਬਿ ਬਜਹਿਗੋ ਰਣ-ਜੀਤ ਨਗਾਰਾ[5] ॥ ੨੯ ॥ ਸੂਰ ਚਲਾਕਨਿ ਬਾਕ ਕੋ[6] ਸੁਨਿ ਪ੍ਰਭੁ ਦੇਂ ਧੀਰਾ। ਪਿਖਹੁ ਖੇਲ ਕਰਤਾਰ ਕੇ ਠਹਿਰਹੁ ਬਰ ਬੀਰਾ ! ਨਹਿਂ ਧਾਰਹੁ ਬਹੁ ਸ਼ੀਘ੍ਰਤਾ ਅਸਕੇਤੁ[7] ਰਜਾਈ। ਜਸੋਂ ਜਸੋਂ ਹੁਇ ਤਸੋਂ ਤਸੋਂ ਕਰਹੁ ਸਿਮਰਹੁ ਸੁਖਦਾਈ ॥ ੨੦ ॥ ਕਹਾਂ ਬਾਤ ਇਸ ਦੇਸ਼ ਕੀ ਜੋ ਚਾਹਤਿ ਲੀਨਾ। ਧਰਾ ਰਾਜ ਲੈ ਦੇਯ ਹੌਂ ਭੋਗਹੁ ਸੁਖ ਪੀਨਾ। ਕਿਲੇ ਕੋਟ ਕਾਇਮ ਕਰਹਿਂ ਦਲ ਵਧਹਿ ਬਿਸਾਲਾ। ਜਹਿਂ ਜਹਿਂ ਮੇਰੇ ਦਾਸ ਬਡ ਫੈਲਹਿਂ ਜਗ ਜਾਲਾ॥੨੧॥ ਜੋ ਰਾਜਾ ਹੁਇਂ ਚੌਧਰੀ ਭਰਿ ਹੌਂ ਸਭਿ ਹਾਲਾ। ਵਧਹਿ ਪ੍ਰਤਾਪ ਬਿਲੰਦ ਹੀ ਐਹੈ ਜਬਿ ਕਾਲਾ[8]। ਸਾਚੇ ਸਾਹਿਬ ਕੇ ਤੁਮਹਿ ਦੈਹੌਂ ਲਰ ਲਾਏ। ਸਦਾ ਸਹਾਇਕ ਹੋਹਿਂਗੇ ਸਿਮਰਹੁ ਸਚ ਨਾਏ ॥ ੨੨ ॥ ਹਲਤ ਬਿਖੈ ਜਗ ਰਾਜ ਲਿਹੁ ਰਹਿਨੀ[9] ਨਿਤ ਰਾਖਹੁ। ਗੁਰਮੁਖ ਧਰਮ ਨ ਛੋਰੀਅਹਿ[10] ਉਰ ਮਹਿਂ ਅਭਿਲਾਖਹੁ। ਪਲਤ ਬਿਖੈ ਰੱਛਨਾ ਕਰੌਂ ਸੁਖ ਪਾਇ[11] ਵਿਸ਼ੇਸ਼ਾ। ਜਿਸ ਕਾਰਜ ਕੋ ਅਵਿਤਰਯੋ ਸੋ ਕਰੌਂ ਅਸ਼ੇਸ਼ਾ[12]॥੨੩॥ਸੁਨਿ ਸਤਿਗੁਰ ਕੇ ਵਾਕ ਕੋ ਭਾਖਹਿਂ ਸਿਖ ਬੀਰਾ। 'ਤੁਮ ਸਭਿ ਬਖਸ਼ਨ ਜੋਗ ਹੋ ਹਮ ਸਭਿ ਕੇ ਧੀਰਾ[13]।ਤਊ ਸੁਨਹੁ ਮਹਾਂਰਾਜ ਜੀ!ਜੇ ਦੁਰਗ ਨਜੀਕਾ। ਛੀਨ ਲੇਹੁ ਇਨ ਸਭਿਨਿ ਕੋ ਕਰਿ ਕਰਿ ਰਣ ਨੀਕਾ ॥ ੨੪ ॥ ਕਾਇਮ ਕਰਿ ਸਭਿਹੂੰਨ ਕੋ ਦਿਢ ਦੇਹੁ ਚਿਨਾਏ। ਦਲ ਆਗਹਿ ਨਹਿਂ ਅਰ ਸਕਹਿਂ ਲੇ ਸ਼ੀਘ੍ਰ ਸੁ

[1]ਬੁੜੀਆ ਜਿੱਥੇ ਕਵੀ ਜੀ ਆਪ ਰਹਿ ਆਏ ਸਨ। [2]ਉਹ ਪਿੰਡ ਜਿੱਥੋਂ ਵਾਲੇ ਪਠਾਨ ਭੰਗਾਣੀ ਜੁੱਧ ਸਮੇਂ ਬੇਈਮਾਨ ਹੋਏ ਸਨ। ਇਹ ਥਾਂ ਕਰਨਾਲ ਜ਼ਿਲੇ ਵਿੱਚ ਹੈ, ਬਾਬੇ ਬੰਦੇ ਨੇ ਇਨ੍ਹਾਂ ਨਿਮਕ ਹਰਾਮੀਆਂ ਨੂੰ ਦੰਡ ਦਿੱਤਾ ਸੀ। [3]ਭਾਵ ਤੁਰਕਾਣੀ ਜ਼ੋਰ ਵਾਲੇ ਨਗਰਾਂ ਵਿੱਚ ਠਾਣਾਂ ਪਾਵਾਂਗੇ। [4]ਸਾਰਾ। [5]ਸੂਰਿਆਂ ਦੇ ਚਤੁਰਾਈਆਂ ਦੇ ਵਾਕਾਂ ਨੂੰ। (ਅ) ਚਲਾਕ ਸੂਰਮਿਆਂ ਦੇ ਵਾਕਾਂ ਨੂੰ। [6]ਅਕਾਲ ਪੁਰਖ ਦੀ। [7]ਸਮਾਂ। [8]ਗੁਰਸਿੱਖੀ ਦੀ ਰਹੁਰੀਤ। [9]ਤਾਕੀਦ ਕਰਦੇ ਹਨ ਕਿ ਰਾਜ ਪਾਕੇ ਵਾਹਿਗੁਰੂ ਨਾਲ ਸਨਮੁਖ ਰਹਿਣ ਦਾ ਧਰਮ ਨਾ ਗੁਆ ਦੇਣਾ। [10]ਪਾਓਗੇ। [11]ਸਾਰਾ। [12]ਧੀਰਜ ਦੇਣ ਵਾਲੇ।

ਜਾਏ[1]।ਸਨੇ ਸਨੇ ਪੁਨ ਆਨਿ ਕੋ ਲੈਹੈਂ ਬਲ ਪਾਏ।ਹੁਕਮ ਦੇਨਿ ਕੀ ਦੇਰਿ ਇਕ, ਲੈਂ ਅਬੈ ਛੁਟਾਏ' ॥ ੨੫ ॥ ਸੁਨਤਿ ਬਿਚਾਰਜੋ ਸਤਿਗੁਰੂ–ਰਣਜੀਤ ਬਿਸਾਲਾ[2]। ਟਿਕਹਿਂ ਨਹੀਂ ਇਨ ਪਾਂਵ ਕੋ ਅਬਿ ਲਰਹਿਂ ਕਰਾਲਾ।ਦੁਰਗਨ ਕੋਨਹਿਂ ਛੋਰਿਹੈਂ ਕਰਿ ਛੇਰ ਲਰਾਈ।ਵਧਜੋ ਅਧਿਕ ਉਤਸਾਹ ਉਰ ਹਤਿ ਹੈਂ ਰਿਪੁ ਧਾਈ ॥੨੬॥ ਮਿਸ[3] ਅਖੇਰ ਕੇ ਵਹਿਰ ਫਿਰ[4] ਘਾਲਹਿਂ ਰਣ ਭਾਰੀ ॥ ਅਬਿ ਤੋ ਸਭਿ ਨਹਿਂ ਮਾਰਣੈਂ[5]–ਗੁਰ ਭਲੇ ਬਿਚਾਰੀ ।–ਚਲਹਿਂ ਅਨੰਦ-ਪੁਰਿ ਆਪਨੇ ਹੁਇ ਹੈ ਤਹਿਂ ਸ਼ਾਂਤੀ । ਲਗਜੋ ਬੈਰ ਇਸ ਦੇਸ਼ ਮਹਿਂ ਭੇ ਬਿੰਦ ਅਰਾਤੀ[6]–॥ ੨੭ ॥ ਤਬਿ ਸਭਿ ਸੁਭਟਨਿ ਸੋਂ ਭਨਜੋ 'ਉਰ ਧੀਰਜ ਧਾਰੋ। ਚਲਹੁ ਅਨੰਦਪੁਰਿ ਅਨੰਦ ਧਰਿ ਨਿਜ ਨਗਰ ਸੰਭਾਰੋ। ਤਿਤ ਹੀ ਦਿਸ਼ਿ ਜੀਤੋ ਪ੍ਰਥਮ ਅਰੁ ਗੁਰ ਦਰਬਾਰਾ। ਕਰਹਿਂ ਨਮੋ ਗਮਨਹਿਂ ਅਬਹਿ ਇਹ ਭਲੀ ਬਿਚਾਰਾ' ॥ ੨੮ ॥ ਸ਼੍ਰੀਮੁਖ ਤੇ ਸਮੁਝਾਇ ਕਰਿ ਬਹੁ ਬੀਰ ਹਟਾਏ। ਹੁਕਮ ਦਯੋ 'ਤਯਾਰੀ ਕਰਹੁ ਰਣਜੀਤ ਬਜਾਏ। ਉਸ਼ਟਰੁ ਆਨਹੁ ਸੈਂਕਰੇ ਸਭਿ ਦਲਹਿ ਸਮਾਜਾਂ । ਗਹਹੁ ਬਿਗਾਰੀ ਗ੍ਰਾਮ ਨਰ ਜੈਹੈਂ ਨਹਿਂ ਭਾਜਾ*[7]॥ ੨੯ ॥ ਸੁਨਿ ਸਤਿਗੁਰ ਕੇ ਹੁਕਮ ਕਉ ਚਢਿ ਕਰਿ ਅਸਵਾਰਾ । ਗ੍ਰਾਮ ਅਨੇਕਨਕੇ ਗਹੇ ਨਰ ਆਨਿ ਹਜ਼ਾਰਾ।ਬੰਧੇ ਭਾਰ ਸਮਾਜ ਕੇ ਸਿਰ ਦੇ ਉਚ-ਵਾਏ । ਗਮਨਜੋ ਪ੍ਰਥਮ ਬਿਹੀਰ ਸਭਿ ਉਸ਼ਟਰ ਲਦਵਾਏ ॥ ੩੦ ॥ ਸ਼ਮਿ-ਯਾਨੇ ਤੰਬੂ ਘਨੇ ਗਨ ਫਰਸ਼ ਬਿਸਾਲੇ।ਸ਼ਤਰੰਜੀ, ਬਹੁ ਜਾਜਮਾਂ[8], ਬਾਸਨ[9] ਬਡ ਜਾਲੇ । ਖੱਚਰ ਪਰ ਲਾਦੇ ਅਧਿਕ ਧਨ ਕੋਸ਼ ਮਹਾਨਾ । ਬਧੇ ਭਾਰ ਸੰਭਾਰ ਕੇ ਜੇ ਵਸਤੂ ਨਾਨਾ ॥ ੩੧ ॥ ਭਾਰ ਉਚਾਵਨਹਾਰ ਜੇ ਸਭਿ ਚਲੇ ਹਜ਼ਾਰੇ । ਆਗੇ ਪਾਛੇ ਸੁਭਟ ਗਨ ਗਮਨੇ ਰਖਵਾਰੇ।ਸਨੇ ਸਨੇ ਵਥੁ ਸਕਲ ਕਉ ਸੰਭਾਰਿ ਲਦਾਈ।ਮਾਰਗ ਮਹਿਂ ਬਹੁ ਚਲਿ ਪਰੇ ਹੋਰੇ†ਸਮੁਦਾਈ॥੩੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁੱਤੇ 'ਸ੍ਰੀ ਗੁਰ ਬਿਜੈ' ਪ੍ਰਸੰਗ ਬਰਨਨੰ ਨਾਮ ਦ੍ਵੈ ਤ੍ਰਿੰਸਤੀ ਅੰਸ ॥ ੩੨ ॥

[1]ਛੇਤੀ ਹੀ ਜਾਕੇ ਲੈ ਸਕਦੇ ਹਾਂ ਥਾਂ । [2]ਬੜਾ ਰਣ ਜਿਤ ਲੈਣ ਕਰਕੇ । [3]ਬਹਾਨੇ । [4]ਫਿਰ ਕਰਕੇ। [5]ਹੁਣੇ ਹੀ ਸਭ ਨੂੰ ਨਹੀਂ ਮਾਰ ਦੇਣਾ।[6]ਵੈਰੀ ਬਹੁਤੇ ਹੋ ਗਏ ਹਨ । [7]ਛਾਪਿਆ ਹੋਇਆ ਕਪੜਾ । [8]ਬਰਤਨ । *ਬਿਗਾਰ ਦਾ ਖਯਾਲ ਕਵਿ ਜੀ ਦੇ ਗਿਰਦ ਵਰਤ ਰਹੇ ਰਾਜ ਘਰਾਂ ਦੇ ਵਰਤਾਰੇ ਦੀ ਸੰਭਾਵਨਾ ਹੈ, ਸਤਿਗੁਰ ਜਗਤ ਦੀ ਵਿਗਾਰ ਕੱਟਣ ਹਾਰੇ ਸਨ । ਉਹਨਾਂ ਦੇ ਵਰਤਾਰੇ ਵਿੱਚ ਬਿਗਾਰ ਦੀ ਸੰਭਾਵਨਾ ਸੰਭਵ ਨਹੀਂ, ਕਿਸੇ ਕਿਰਤੀ ਦੀ ਘਾਲ ਐਵੇਂ ਜਾਵੇ ਇਹ ਅਸੂਲ ਹੀ ਸਤਿਗੁਰਾਂ ਦਾ ਨਹੀਂ ਸੀ 'ਇਕ ਤਿਲੁ ਨਹੀ ਭੰਨੈ ਘਾਲੇ' ਦੇ ਬਿਰਦ ਵਾਲੇ ਕੰਮ ਕਰਨ ਵਾਲਿਆਂ ਨੂੰ ਮਜੂਰੀਆਂ ਤੋਂ ਵੱਖਰੇ ਇਨਾਮਾਂ ਨਾਲ ਮਾਲਾ ਮਾਲ ਕਰਦੇ ਹੁੰਦੇ ਸਨ । †ਪਾਃ–ਲਾਰੇ ।

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਬਾਰ੍ਹਵੀਂ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

ਕਵਿ ਚੂੜਾਮਣਿ ਭਾਈ ਸੰਤੋਖ ਸਿੰਘ ਜੀ

ਕ੍ਰਿਤ

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

[ਹੁਣ ਦੂਜੀ ਮੁੱਕੀ, ਤੀਜੀ ਸਾਰੀ ਤੇ ਚਉਥੀ ਜਾਰੀ]

ਮੰਗਲਾਂ ਦੀ ਭਾਵਾਰਥ ਪ੍ਰਕਾਸ਼ਨੀ ਟੀਕਾ

ਅਤੇ ਸ਼ੇਸ਼

ਪ੍ਰਯਾਵਾਂ ਤੇ ਉੱਧਾਰਾਂ ਸਮੇਤ

ਸੰਪਾਦਿਤ :-

ਪਦਮ ਭੂਸ਼ਨ ਭਾਈ ਸਾਹਿਬ ਡਾਕਟਰ ਵੀਰ ਸਿੰਘ ਜੀ

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. XII (in Punjabi)

Kavi Churamani Bhai Santokh Singh
Editor : Bhai Vir Singh

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਬਾਹਰਵੀਂ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ
ਸੰਪਾਦਕ : ਭਾਈ ਵੀਰ ਸਿੰਘ

© ਭਾਸ਼ਾ ਵਿਭਾਗ, ਪੰਜਾਬ

ਸਾਲ : 2011

ਕਾਪੀਆਂ : 1000

ਕੀਮਤ : 240.00

1120. ਹ. ਪੁ. 1581

ਪ੍ਰਕਾਸ਼ਕ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ
ਛਾਪਕ : ਅਰਜਨਾ ਪ੍ਰਿੰਟਰਜ਼, ਚੰਡੀਗੜ੍ਹ
ਥਾਂਹੀਂ : ਕੰਟਰੋਲਰ, ਛਪਾਈ ਤੇ ਸਟੇਸ਼ਨਰੀ ਵਿਭਾਗ, ਪੰਜਾਬ, ਚੰਡੀਗੜ੍ਹ

ਸੂਚੀ ਪੱਤ੍ਰ ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ-ਜਿਲਦ ੧੨

ਪ੍ਰਸੰਗ	ਅੰਸੂ	ਪੰਨਾ
ਰੁਤ ਦੂਜੀ-ਜਾਰੀ।		
ਸਫਰ। ਨਾਹਣੇਸ਼। ਲਾਹਾ ਟੋਟਾ।	੩੩	੪੮੨੭
ਰਾਇਪੁਰ ਦੀ ਰਾਣੀ।	੩੪	੪੮੩੬
ਕੀਰਤਪੁਰੋਂ ਅਨੰਦਪੁਰ ਔਣਾ।	੩੫	੪੮੪੦
ਭੀਮ ਚੰਦ ਦਾ ਵਜ਼ੀਰ ਆਇਆ।	੩੬	੪੮੪੪
ਮੇਲ। ਬਾ: ਅਜੀਤ ਸਿੰਘ ਜਨਮ।	੩੭	੪੮੫੦
ਮੇਲੇ ਵਿਚੋਂ ਠੱਗ ਫੜਿਆ।	੩੮	੪੮੫੫
ਮੀਆ ਖਾਂ ਅਲਫ ਖਾਂ ਦੀ ਚੜ੍ਹਾਈ	੩੯	੪੮੬੦
ਨਾਦੌਣ ਦਾ ਜੰਗ ਆਰੰਭ।	੪੦	੪੮੬੪
ਬਿੱਬੜਵਾਲੀਆ ਦਯਾਲ ਬੱਧ।	੪੧	੪੮੬੯
ਜੰਗ ਫਤੇ। ਅਲਫਖਾਂ ਦਾ ਨੱਸਣਾ।	੪੨	੪੮੭੩
ਆਲਸੁਨ ਨੂੰ ਦੰਡ।	੪੩	੪੮੭੮
ਅਨੰਦਪੁਰ। ਜ਼ੋਰਾਵਰ ਸਿੰਘ ਜਨਮ।	੪੪	੪੮੮੩
ਸ੍ਰੀ ਗੁਰੂ ਜੀ ਦਾ ਪ੍ਰਤਾਪ।	੪੫	੪੮੮੯
ਦਿਲਾਵਰ ਦੇ ਪੁੱਤ੍ਰ ਦੀ ਚੜ੍ਹਾਈ।	੪੬	੪੮੯੪
ਖਾਂ ਜ਼ਾਦੇ ਦੀ ਭਾਜੜ, ਬਰਵਾ।	੪੭	੪੮੯੮
ਸੰਗਤੀਆ ਸਿੰਘ ਗੁਪਾਲ ਪਾਸ।	੪੮	੪੯੦੨
ਹੁਸੈਨੀ ਬੱਧ। ਜੁਝਾਰ ਸਿੰਘ ਜਨਮ।	੪੯	੪੯੦੬
ਕਵੀ ਕਦਰ। ਫਤਹ ਸਿੰਘ ਜਨਮ।	੫੦	੪੯੧੦
ਰੁਤ ਤੀਜੀ।		
ਮੰਗਲ। ਬ੍ਰਹਮਣ ਪ੍ਰੀਖਜਾ।	੧	੪੯੧੬
ਸੰਗਤਾਂ ਦੇ ਮੇਲੇ,ਚਾਉ, ਹੋਲੀ।	੨	੪੯੨੦
ਹਿੰਦੂ ਤੁਰਕਾਂ ਦਾ ਸਿੱਖਾਂ ਨੂੰ ਮਖੌਲ।	੩	੪੯੨੪
ਕੇਸ਼ੋਦਾਸ ਦਾ ਮਿਲਨਾ।	੪	੪੯੨੯
ਸਮੱਗ੍ਰੀ ਮੰਗਾਉਣੀ।	੫	੪੯੩੪
ਨੈਣੇ ਦਾ ਟਿੱਲਾ।	੬	੪੯੩੮
ਹਵਨ ਆਰੰਭ।	੭	੪੯੪੨
ਸ਼ਿਕਾਰ। ਹੋਮ।	੮	੪੯੪੬
ਸੁਪਨ ਦਰਸ਼ਨ।	੯	੪੯੫੦
ਪ੍ਰਗਟ ਹੋਣ ਦੇ ਚਿੰਨ੍ਹ।	੧੦	੪੯੫੪
ਦੇਵੀ ਦਾ ਪ੍ਰਗਟ ਹੋਣਾ।	੧੧	੪੯੫੮
ਕੇਸ਼ੋ ਦਾਸ ਦਾ ਰੋਸਾ। ਦੇਵੀ ਉਧਾਰ।	੧੨	੪੯੬੩
ਰਾਜਿਆਂ ਨੂੰ ਉਪਦੇਸ਼। ਕੇਸ਼।	੧੩	੫੦੨੮
ਮਸੰਦਾਂ ਦੇ ਖੋਟ। ਚੇਤੇ।	੧੪	੫੦੩੪
ਚੇਤੇ ਮਸੰਦ ਦਾ ਖੋਟ।	੧੫	੫੦੩੯
ਪਾਜ ਉਘੜਨਾਂ ਤੇ ਚੇਤੇ ਨੂੰ ਦੰਡ।	੧੬	੫੦੪੨
ਸਿੱਖੀ ਪ੍ਰੀਖਜਾ ਦੇ ਤਾਉ।	੧੭	੫੦੪੬
ਪੰਜ ਪਿਆਰੇ।	੧੮	੫੦੫੦
ਅੰਮ੍ਰਿਤ ਛਕਾਇਆ।	੧੯	੫੦੫੩
ਅੰਮ੍ਰਿਤ ਆਪ ਛਕਿਆ।	੨੦	੫੦੫੮
ਖਾਲਸੇ ਦਾ ਵਧਣਾ।	੨੧	੫੦੬੩
ਆਦਰਸ਼, ਸ਼ੇਰ ਦੇ ਵੇਸ ਗਧਾ।	੨੨	੫੦੬੮
ਨੂਹ ਗਾਮ ਨੂੰ ਕੀਤੇ ਦਾ ਫਲ।	੨੩	੫੦੭੧
ਭਾਈ ਨੰਦ ਲਾਲ ਜੀਵਨ।	੨੪	੫੦੭੫
ਭਾਈ ਜੀ ਨੇ ਮਾਇਨੇ ਦੱਸੇ।	੨੫	੫੦੭੯
ਭਾਈ ਜੀ ਗੁਰੂ ਜੀ ਦੇ ਹਜ਼ੂਰ।	੨੬	੫੦੮੨
ਭਾਈ ਜੀ ਅਤੇ ਹੋਲੀ।	੨੭	੫੦੮੭
ਭਾ: ਦਯਾ ਸਿੰਘ ਜੀ ਦਾ ਜੰਞੂ।	੨੮	੫੦੯੨
ਚੱਜੇ ਮੱਜੇ ਨੂੰ ਦੰਡ। ਨਕਲ।	੨੯	੫੦੯੬
ਭਾ:ਤਖਤ ਮਲ,ਫੇਰੂ, ਰਾਊਮਸੰਦ।	੩੦	੫੧੦੦
ਨੰਦ ਚੰਦ ਸ਼੍ਰੀ ਗੁਰੂ ਗ੍ਰੰਥ ਲੈ ਨੱਠਾ।	੩੧	੫੧੦੫
ਗੁਰਦਾਸ ਮਸੰਦ।ਬਜਰੂੜ ਨੂੰ ਦੰਡ।	੩੨	੫੧੦੯
ਹੋਲੀ ਤੇ ਦੋ ਇਸਤ੍ਰੀਆਂ ਗਈਆਂ।	੩੩	੫੧੧੪
ਚਬੀਲੀ ਪ੍ਰਸ਼ਾਦ। ਅਸ਼ੁੱਧ ਬਾਣੀ।	੩੪	੫੧੧੭
ਪਾਹੁਲ ਭੇਦ। ਦੇਵੀ। ਦੁਸ਼ਟ ਦਮਨ।	੩੫	੫੧੨੧

ਪ੍ਰਸੰਗ	ਅੰਸੂ	ਪੰਨਾ
ਹੁਸ਼ਨਾਕ ਸਿੰਘ, ਫੌਜੀ ਫ੍ਰਾਂਸੀਸੀ।	੩੬	੫੧੨੮
ਭਵਿੱਖਜਤ ਵਾਕ।	੩੭	੫੧੩੩
ਲੇਪਣੀ ਸਿੰਘ ਨੂੰ ਤਮਾਂਚਾ।	੩੮	੫੧੪੦
ਮਾਤਾ ਜੀ ਨੂੰ ਦੇਵੀ ਪ੍ਰਸੰਗ ਸੁਣਾਯਾ।	੩੯	੫੧੪੪
ਲਾਂਗਰੀ। ਕਹੀਲੁ:ਲੰਗਰ ਅਟਕਾ।	੪੦	੫੧੪੯
ਸ਼ਹੀਦ।	੪੧	੫੧੫੬
ਸੁਨਿਆਰਾ ਲੜਕਾ।	੪੨	੫੧੬੦
ਅਨਪੜ੍ਹ ਸਿੱਖ। ਕਬੀਰ ਵੇਲੇ ਸ਼ਾਹ	੪੩	੫੧੬੬
ਲੰਗਰ ਦੀ ਸੇਵਕ ਸਿੱਖਣੀ।	੪੪	੫੧੬੯
ਪੰਮਾ ਦੂਤ, ਕੜਾਹ ਪ੍ਰ: ਚਰਚਾ।	੪੫	੫੧੭੪
ਮੇਲੇ ਤੇ ਸੰਗਤ ਰੋਕ ਰਖੀ।	੪੬	੫੧੭੮
ਭਾਈ ਅਨੰਦ ਸਿੰਘ।	੪੭	੫੧੮੨
ਭਾਈ ਅਨੰਦ ਸਿੰਘ ਨੂੰ ਉਪਦੇਸ਼।	੪੮	੫੧੮੮
ਮਾਲਾ ਸਿੰਘ ਤੇ ਲਾਹੌਰਾ ਸਿੰਘ।	੪੯	੫੧੯੨
ਮੁਕਤਿਨਾਮਾ।	੫੦	੫੧੯੬
ਮੋਮਨੀ ਵਸ ਸਿੱਖਣੀ।	੫੧	੫੨੦੨

ਰੁਤ ਚਉਥੀ।

ਮੰਗਲ। ਖਾਲਸਾ ਬਾਹਰ ਚੜ੍ਹਨਾ।	੧	੫੨੦੯
ਸ਼ੰਕਰ ਵਰਣ।	੨	੫੨੧੪
ਮੋਮਨ ਸ਼ਰਫ।	੩	੫੨੧੯
ਬਲੀਆ ਚੰਦ, ਆਲਮ ਚੰਦ ਜੁੱਧ।	੪	੫੨੨੩
ਰਾਜਨਾਂ ਦੀ ਸ਼ਲਾਹ। ਸਲਾਰ ਦੀਨ।	੫	੫੨੨੭
ਮਰਦ ਦਾ ਮੂੰਹ ਨਾ ਫਿਟਕਾਰਨਾ। ਵਣਜਾਰਾ ਸਿੱਖ ਹੋਯਾ।	੬	੫੨੩੧
ਕੋਮਲ ਲੜਕੇ ਨੂੰ ਸੇਵਾ ਉਪਦੇਸ਼।	੭	੫੨੩੫
ਦੀਨਾਬੇਗ, ਪੈਂਡੇ ਖਾਂ ਨਾਲ ਯੁੱਧ।	੮	੫੨੩੯
ਪੈਂਡਾ ਖਾਂ ਬੱਧ।	੯	੫੨੪੪
ਸ਼ਤਿਗੁਰ ਮਹਿਮਾਂ।	੧੦	੫੨੪੭
ਭੀਮ ਚੰਦ ਦੀ ਧਮਕੀ।	੧੧	੫੨੫੧
ਫੌਜਾਂ ਦੀ ਚੜ੍ਹਾਈ।	੧੨	੫੨੫੫
ਜੰਗ ਅਰੰਭ।	੧੩	੫੨੫੯
ਜੰਗ ਜਾਰੀ।	੧੪	੫੨੬੩
ਜਮਤੁੱਲਾ ਭਾਊ ਬੱਧ।	੧੫	੫੨੬੭
ਪਿੱਛੋਂ ਜੰਗ। ਰਾਤ ਆਰਾਮ।	੧੬	੫੨੭੧
ਪਹਾੜੀਆਂ ਦੀਆਂ ਰਾਤੀ ਸਲਾਹਾਂ।	੧੭	੫੨੭੫
ਬਾ: ਅਜੀਤ ਸਿੰਘ ਜੀ ਦਾ ਜੁੱਧ।	੧੮	੫੨੭੮
ਜੰਗ ਜਾਰੀ।	੧੯	੫੨੮੩
ਰਾਤੀਂ ਮੋਰਚਾ ਮਾਰਨਾ।	੨੦	੫੨੮੬
ਕੇਸਰੀ ਚੰਦ ਦੀ ਪ੍ਰਤੱਗਜਾ।	੨੧	੫੨੯੦
ਦੁਨੀ ਚੰਦ ਦਾ ਭਰਨਾ।	੨੨	੫੨੯੪
ਦੁਨੀ ਚੰਦ ਦਾ ਨੱਸਣਾ।	੨੩	੫੨੯੭
ਦੁਨੀ ਚੰਦ ਦੀ ਮੌਤ।	੨੪	੫੩੦੨
ਬਚਿੱਤ੍ਰ ਸਿੰਘ ਨੂੰ ਤਜਾਰ ਕਰਨਾ।	੨੫	੫੩੦੫
ਹਾਥੀ ਨੂੰ ਨੇਜ਼ਾ ਮਾਰਨਾ।	੨੬	੫੩੧੦
ਕੇਸਰੀ ਚੰਦ ਨੂੰ ਮਾਰਨਾ।	੨੭	੫੩੧੪
ਭੀਮ ਚੰਦ ਨੂੰ ਸ਼ੋਕ।	੨੮	੫੩੨੦
ਦੂਜੇ ਦਿਨ ਦਾ ਜੰਗ।	੨੯	੫੩੨੪
ਖਾਲਸੇ ਦੀ ਜਿੱਤ।	੩੦	੫੩੨੮
ਭਾਈ ਆਸਾ ਸਿੰਘ।	੩੧	੫੩੩੨
ਸ਼ਸਤ੍ਰ ਮਾਂਜਣੇ, ਦੁਸਹਿਰਾ।	੩੨	੫੩੩੬
ਮਾਤਾ ਜੀ ਨੂੰ ਸੰਤ ਦਰਸ਼ਨ।	੩੩	੫੩੪੦
ਕੜਾਹ ਦੀ ਲੁਟ। ਭਾ: ਰਾਮ ਕੌਰ।	੩੪	੫੩੪੪
ਭਾਈ ਰਾਮ ਕੁਇਰ ਜੀ।	੩੫	੫੩੪੯
ਭਾਈ ਜੋਗਾ ਸਿੰਘ।	੩੬	੫੩੫੪
ਗਊ ਆਣ ਤੇ ਅਨੰਦਪੁਰ ਛੋੜਨਾ।	੩੭	੫੩੫੮

—o—

੩੩. [ਅਨੰਦ ਪੁਰ ਦਾ ਸਫਰ। ਨਾਹਣੇਸ਼। ਲਾਹਾ ਤੇ ਟੋਟਾ ਗ਼ਾਮ ਦੇ ਚੋਰ।]

ਦੋਹਰਾ॥ਜੁੱਧ ਜੀਤ ਆਏ ਜਬੈ ਟਿਕੇ ਨ ਤਿਨ ਪੁਰਿ ਪਾਵ*। ਦੀਨਸਿ ਕੂਚ

ਹਰ ਤੂਫਾਨ ਦੇ ਬਾਦ ਟਿਕਾਉ ਆਉਂਦਾ ਹੈ ਤੇ ਇਸੇ ਤਰ੍ਹਾਂ ਹਰ ਲੜਾਈ ਦੇ ਬਾਦ ਸ਼ਾਂਤੀ ਸੁਲਹ ਦਾ ਅਵਸਰ ਬਣਦਾ ਹੈ। ਭੰਗਾਣੀ ਦੇ ਜੁੱਧ ਬਾਦ ਬੀ ਐਸਾ ਹੀ ਹੋਇਆ ਹੈ। ਗੋ ਗੁਰ ਪ੍ਰਤਾਪ ਸੂਰਜ ਵਿਚ ਲਿਖਿਆ ਹੈ (ਵੇਖੋ ਇਸੇ ਰੁਤ ਦਾ ਅੰਸੂ ੩੬, ੩੭ ਕਿ ਇਹ ਅਵਸਰ ਗੁਰੂ ਜੀ ਦੇ ਅਨੰਦਪੁਰ ਪਹੁੰਚਣ ਤੋਂ ਮਗਰੋਂ ਤੇ ਫੇਰ ਨਵੇਂ ਸਿਰੇ ਰਾਜੇ ਦੇ ਰਾਜ ਵਿਚ ਮਾਰੇ ਬਕਾਰੇ ਕਰਦੇ ਰਹਿਣ ਤੋਂ ਆਜਾ ਤੇ ਰਾਜੇ ਨੇ ਤੰਗ ਆਕੇ ਸੁਲਹ ਦੀ ਪੇਸ਼ਕਦਮੀ ਕੀਤੀ ਤੇ ਸੁਲਹ ਹੋਈ। ਹਰ ਹਾਲ ਸੁਲਹ ਦਾ ਸਮਾਂ ਆਇਆ। ਇਤਿਹਾਸਕ ਖੋਜ ਇਸ ਬਾਰੇ ਹੋਰ ਹੋਣੀ ਚਾਹੀਦੀ ਹੈ ਤਾਂ ਜੋ ਠੀਕ ਵਾਕਿਆ ਦਾ ਪਤਾ ਲੱਗ ਸਕੇ ਕਿ ਸੁਲਹ ਕਿੱਥੇ ਹੋਈ। ਕਿਉਂਕਿ ਮੌਜੂਦਾ ਸਾਮਾਨ ਤੋਂ ਇਹ ਸੰਭਾਵਨਾ ਹੁੰਦੀ ਹੈ ਕਿ ਇਹ ਅਵਸਰ ਜੁੱਧ ਦੇ ਬਾਦ ਭੰਗਾਣੀ-ਪਾਂਵਟੇ ਹੀ ਆ ਗਿਆ ਸੀ। ਪਰ ਜੈਸਾ ਕਿ ਗੁ:ਪ੍ਰ:ਸੂ:ਵਿਚ ਲਿਖਿਆ ਹੈ ਕਿ ਸੁਲਹ ਦਾ ਹੋਣਾ ਅਨੰਦਪੁਰ ਜਾਕੇ ਹੋਇਆ ਹੈ ਮੰਨ ਲਈਏ ਤਾਂ ਬੀ ਹੱਲੇ ਗੁੱਲੇ ਮਚਾਉਣ ਦੇ ਨਤੀਜੇ ਵਿਚ ਹੀ ਹੋਇਆ ਹੈ, ਜੋਯਾ ਸੁਲਹ ਮਾਰੇ ਬਕਾਰੇ ਲੜਾਈ ਕਰਨ ਨਾਲ ਹੀ ਹੋਈ। ਜੇ ਖਿਆਲ ਕਰੀਏ ਕਿ ਸੁਲਹ ਭੰਗਾਣੀ ਹੋਈ ਤਾਂ ਬੀ ਜੁੱਧ ਦੇ ਨਤੀਜੇ ਵਿਚ ਹੀ ਹੋਈ। ਦੋਹਾਂ ਹਾਲਤਾਂ ਵਿਚ ਲੜਾਈ ਦਾ ਅੰਤ ਹੀ ਸੁਲਹ ਹੋਇਆ ਹੈ। ਅਨੰਦਪੁਰ ਵਿਚ ਕੇਵਲ ਪਰਜਾ ਨੂੰ ਘਾਹ ਰਸਦ ਆਦਿ ਦੇਣ ਲਈ ਮਾਰੇ ਬਕਾਰੇ ਕਰਨ ਪਰ ਅਤੇ ਭੰਗਾਣੀ ਪੂਰਨ ਕਾਮਜਾਬੀ ਤੇ ਰਾਜਿਆਂ ਨੂੰ ਸ਼ਿਕਸਤ ਫਾਸ਼ ਦੇਣੇ ਪਰ। ਸੋ ਭੰਗਾਣੀ ਵਾਲਾ ਅਵਸਰ ਨੀਤੀ ਦੇ ਨੁਕਤੇ ਤੋਂ ਬੀ ਤੇ ਇਖ਼ਲਾਕ ਦੇ ਨੁਕਤੇ ਤੋਂ ਬੀ ਵਧੇਰੇ ਢੁਕਾਉ ਖਾਂਦਾ ਹੈ। ਜਦ ਗੁਰੂ ਜੀ ਪਾਂਵਟੇ ਨਹੀਂ ਆਏ ਸਨ ਤਾਂ ਭੀਮਚੰਦ ਗੁਰੂ ਜੀ ਦਾ ਅਨੰਦਪੁਰ ਰਹਿਣਾ ਆਪਣੀ ਰਈਅਤ ਦੀ ਹੈਸੀਅਤ ਵਿਚ ਮੰਨਦਾ ਸੀ ਤੇ ਉਨ੍ਹਾਂ ਤੋਂ ਉਹ ਮੰਗਾਂ ਕਰਦਾ ਸੀ ਜੋ ਇਕ ਜਾਬਰ ਰਾਜਾ ਆਪਣੀ ਦਬੈਲ ਪਰਜਾ ਤੋਂ ਕਰਦਾ ਹੈ। ਪਰ ਗੁਰੂ ਜੀ ਆਨੰਦਪੁਰ ਆਪਣੀ ਜ਼ੇਰਖਰੀਦ ਜਾਇਦਾਦ ਦੇ ਮਾਲਕ ਸਨ ਤੇ ਪਿਛਲੇ ਰਾਜੇ ਤੋਂ ਖਰੀਦ ਵੇਲੇ ਦੇ ਹੋਏ ਅਹਿਦ ਪਰ, ਕਿ ਗੁਰੂ ਜੀ ਸੁਤੰਤ੍ਰ ਮਾਲਕ ਹੋਣਗੇ ਤੇ ਕੋਈ ਕਰ ਮਸੂਲ ਨਜ਼ਰ ਭੇਟ ਰਾਜਸੀ ਦੇ ਦੇਣਹਾਰ ਨਹੀਂ ਹੋਣਗੇ, ਨਿਜ ਨੂੰ ਸੁਤੰਤ੍ਰ ਮੰਨਦੇ ਸੇ। ਪਿਛੇ ਹਾਲ ਆ ਚੁਕੇ ਹਨ ਜਿਨ੍ਹਾਂ ਕਰਕੇ ਗੁਰੂ ਜੀ ਅਨੰਦਪੁਰ ਛੋੜਕੇ ਪਾਉਂਟੇ ਆ ਟਿਕੇ ਸਨ। ਏਥੇ ਆਕੇ ਆਪਣੀ ਫੌਜੀ ਤਾਕਤ ਗੁਰੂ ਜੀ ਨੇ ਬਹੁਤ ਵਧਾ ਲਈ ਸੀ। ਏਥੇ ਟਿਕਿਆਂ ਜਦੋਂ ਸ਼੍ਰੀ ਨਗਰ ਦਾ ਰਸਤਾ ਮੰਗਣ ਵਾਸ਼ਤੇ ਭੀਮ ਚੰਦ ਦਾ ਵਜ਼ੀਰ ਆਇਆ ਹੈ ਤਾਂ ਉਸ ਨੇ ਕਿਹਾ ਹੈ ਕਿ ਤੁਸੀਂ ਅਨੰਦਪੁਰ ਚੱਲ ਰਹੋ ਤਾਂ ਗੁਰੂ ਜੀ ਨੇ ਕਿਹਾ ਹੈ ਕਿ ਹਾਂ ਅਸੀਂ ਚਲਾਂਗੇ, ਪਰ ਤੇਰੇ ਰਾਜੇ ਨੂੰ ਜਿੱਤਕੇ। ਇਸ ਕਹਿਣ ਵਿਚ ਬੀ ਇਹੋ ਬੂ ਹੈ ਕਿ ਅਸੀਂ ਜਦੋਂ ਬਾਹੂ ਬਲ ਨਾਲ ਰਾਜੇ ਨੂੰ ਪ੍ਰਾਜੈ ਕਰਕੇ ਆਪਣਾ ਹੱਕ ਮੰਨਵਾ ਸਕਾਂਗੇ ਤਦੋਂ ਹੀ ਚੱਲਾਂਗੇ। ਹੁਣ ਜਦੋਂ ਭੰਗਾਣੀ ਦੇ ਜੁੱਧ ਪਰ ਗੁਰੂ ਜੀ ਦੀ ਨਿਰਵਿਵਾਦ ਫਤੇ ਹੋ ਗਈ ਹੈ ਤੇ ਰਾਜੇ ਮੈਦਾਨ

[ਬਾਕੀ ਟੁਕ ਵਖੇ ਅਗਲੇ ਪੰਨੇ ਦੇ ਹੇਠ]

*ਇਸ ਖਿਆਲ ਦੇ ਵਿਚਾਰੇ ਬੀ ਸੂਰਜ ਪ੍ਰਕਾਸ਼ ਵਿਚੋਂ ਮਿਲਦੇ ਹਨ ਜੋ ਅਗੇ ਦਰਜ ਕੀਤੇ ਜਾਣਗੇ।

ਕਰਾਇ ਗੁਰ ਤਜਨੋ ਪਾਂਵਟਾ ਥਾਂਵ* ॥੧॥ ਨਿਸ਼ਾਨੀ ਛੰਦ ॥ ਸੈਨ ਸਹਿਤ ਗੁਰ

*ਰੁਤ ੧ ਅੰਸੂ ੪੭ ਅੰਕ ੪੨ ਵਿਚ ਅਸੀਂ ਦੱਸ ਆਏ ਹਾਂ ਕਿ ਅਨੰਦ ਪੁਰ ਤੋਂ ਟੁਰਕੇ ਜਿਥੇ ਪਾਉਂ ਟਿਕਾਏ ਉਸ ਦਾ ਨਾਉਂ ਪਾਉਂਟਾ ਧਰਿਆ। ਇਹ ਥਾਂ ਲਗ ਪਗ ੧੭੪੨ ਬਿ: ਵਿਚ ਗੁਰੂ ਜੀ ਨੇ ਬੱਧਾ ਸੀ।

[ਪਿਛਲੇ ਪੰਨੇ ਦੀ ਬਾਕੀ ਟੂਕ]

ਛੱਡਕੇ ਜਮਨਾ ਦੇ ਉਸ ਪਾਰ ਜਾ ਖੜੋਤੇ ਹਨ ਤੇ ਸਭਨਾਂ ਨੇ ਘਰੀਂ ਜਾਣਾ ਹੈ ਤੇ ਜੰਞ ਭੋਲਾ ਬੀ ਲਿਜਾਣਾ ਹੈ ਤੇ ਮਰਿਆਂ ਦੇ ਸਸਕਾਰ ਬੀ ਕਰਨੇ ਹਨ ਤਾਂ ਮਸਲਿਹਤ ਵਕਤ ਹੈ ਕਿ ਰਾਜੇ ਸੁਲਹ ਕਰਨ, ਤੇ ਇਹ ਮਨੋਰਥ ਪੂਰੇ ਕਰਨ। ਇਧਰ ਗੁਰੂ ਜੀ ਨੂੰ ਫਤੇਮਾਨ ਹੋਕੇ ਅਵਸਰ ਹੈ ਆਪਣੀ ਗੱਲ ਨੂੰ ਮਨਾ ਲੈਣ ਦਾ, ਤਾਕਿ ਇਸ਼ਲਾਕੀ ਤੌਰ ਤੇ ਉਨ੍ਹਾਂ ਦਾ ਅਨੰਦਪੁਰ ਵਿਚ ਸੁਤੰਤ੍ਰ ਰਹਿਣਾ ਬਿਨਾਂ ਕਿਸੇ ਕਰ ਹੇਠ ਆਏ ਦੇ, ਅਤੇ ਬਨਾਂ ਦੇ ਸ਼ਿਕਾਰ ਦੀ ਖੁੱਲ੍ਹ ਦੇ,ਜੋ ਉਨ੍ਹਾਂ ਦਾ ਹੱਕ ਹੈਸੀ ਮੁੜ ਤਸਲੀਮ ਹੋ ਜਾਏ ਤੇ ਰਸਦ ਤੇ ਘਾਹ ਆਦਿ ਗਿਰਾਵਾਂ ਤੋਂ ਲੈ ਸਕਣ ਵਿਚ ਉਨ੍ਹਾਂ ਨੂੰ ਰੋਕ ਨਾ ਪਿਆ ਕਰੇ। ਜੇ ਗੁਰੂ ਜੀ ਨੇ ਅਨੰਦਪੁਰ ਜਾਕੇ ਮੁੜ ਹੱਲੇ ਗੁੱਲੇ ਕਰਕੇ ਇਹ ਗੱਲਾਂ ਮਨਾਉਣੀਆਂ ਸਨ ਤਾਂ ਦੁਸ਼ਮਨ ਨੂੰ ਸ਼ਿਕਸਤ ਫਾਸ਼ ਦੇਕੇ ਮਨਾ ਲੈਣ ਦਾ ਮੌਕਾ ਹਥੋਂ ਗੁਵਾ ਲੈਣਾ ਕਿਵੇਂ ਜੋਗ ਸੀ ? ਆਖਰ ਆਨੰਦਪੁਰ ਜਾਕੇ ਮੁੜ ਹੱਲੇ ਗੁੱਲੇ ਕਰਕੇ ਰਾਜੇ ਤੋਂ ਇਸੀ ਪ੍ਰਕਾਰ ਦੀਆਂ ਗੱਲਾਂ ਹੀ ਤਾਂ ਮਨਾਈਆਂ ਹਨ। ਰਾਜਿਆਂ ਨੂੰ ਹਾਰ ਦੇਕੇ ਲਾਭ ਨਾ ਉਠਾਉਣਾ ਤੇ ਪਰਜਾ ਪਰ ਧੱਕਾ ਕਰਕੇ ਰਾਜੇ ਨੂੰ ਸੁਲਹ ਲਈ ਮਜਬੂਰ ਕਰਨਾ ਗੁਰੂ ਸਾਹਿਬ ਦੀ ਗੁਰਿਆਈ, ਅਲੂਹੀਅਤ ਤੇ ਇਸ਼ਲਾਕ ਨੂੰ ਸ਼ੋਭਨੀਕ ਨਹੀਂ†। ਨਾ ਹੀ ਨੀਤੀ ਦੇ ਨੁਕਤੇ ਤੋਂ ਹੀ ਠੀਕ ਢੁਕਦਾ ਦਿੱਸਦਾ ਹੈ। ਫਿਰ ਜੈਸਾ ਕਿ ਉੱਪਰ ਦੱਸ ਆਏ ਹਾਂ ਕਿ ਭੰਗਾਣੀ ਦੀ ਹਾਰ ਹੋਣ ਪਰ ਰਾਜਿਆਂ ਨੂੰ ਉਸ ਵਕਤ ਦੀਆਂ ਲੋੜਾਂ ਕਰਕੇ ਰੌਂ ਹੈਸੀ ਸੁਲਹ ਲਈ ਕੋਸ਼ਸ਼ ਕਰਨ ਦੀ। ਉਨ੍ਹਾਂ ਨੇ ਘਰੀਂ ਜਾਣਾ ਹੈ, ਜੰਞ ਭੋਲਾ ਲਿਜਾਣਾ ਹੈ, ਜੋ ਠਾਕੁਰ ਤੇ ਰਾਜੇ ਰਾਣੇ ਮਾਰੇ ਗਏ ਹਨ, ਗੁਰੂ ਜੀ ਤੋਂ ਲੈਣੇ ਹਨ ਤੇ ਸਸਕਾਰਨੇ ਹਨ। ਸਾਨੂੰ ਮੁੱਦਤ ਹੋਈ ਹੈ ਕਿ ਜਦੋਂ ਭੰਗਾਣੀ ਗਏ ਸਾਂ ਤੇ ਸਾਰੇ ਥਾਂ ਆਪ ਦੇਖੇ ਤੇ ਤਦੋਂ ਤਕ ਯਾਦ ਰਹੇ ਜ਼ਬਾਨੀ ਹਾਲ ਲੋਕਾਂ ਤੋਂ ਸੁਣੇ ਸਨ ਤਾਂ ਖਿਆਲ ਪੈਂਦਾ ਹੈ ਕਿ ਤਦੋਂ ਪਤਾ ਲਗਾ ਸੀ ਜੋ ਰਾਜਿਆਂ ਰਾਣੀਆਂ ਨੇ ਹਰੀਚੰਦ ਤੇ ਹੋਰ ਠਾਕੁਰਾਂ ਦੀਆਂ ਲਾਸ਼ਾਂ ਮੰਗੀਆਂ ਸਨ ਤੇ ਗੁਰੂ ਜੀ ਨੇ ਦਿੱਤੀਆਂ ਸਨ। ਫਿਰ ਰਸਤਾ ਬੀ ਜ਼ਰੂਰ ਮੰਗਿਆ ਹੋਊ। ਇਸ ਆਰਜ਼ੀਲੋੜ ਦੇ ਨਾਲ ਭੀਮਚੰਦ ਨੇ ਇਹ ਪੱਕੀ ਲੋੜ ਬੀ ਦੇਖ ਲਈ ਕਿ ਗੁਰੂ ਬਲਵਾਨ ਹੈ, ਇਹ ਮਿੱਤ੍ਰ ਹੋਕੇ ਭਾਰੀ ਕੁਮਕ ਹੈ ਤੇ ਸ਼ੱਤ੍ਰ ਰਹੇ ਤਾਂ ਘਾਟਾ ਹੈ। ਇਸ ਦਾ ਸਬੂਤ ਇਹ ਪੱਕਾ ਹੈ ਕਿ ਥੋੜੇ ਹੀ ਚਿਰ ਬਾਦ ਨਦੌਨ ਦੇ ਜੁੱਧ ਵਾਸਤੇ ਭੀਮਚੰਦ ਗੁਰੂ ਜੀ ਨੂੰ ਆਪਣੀ ਕੁਮਕ ਤੇ ਲੈ ਜਾਂਦਾ ਹੈ ਤੇ ਗੁਰੂ ਜੀ ਜਾਂਦੇ ਹਨ ਤੇ ਫਤੇ ਹੁੰਦੀ ਹੈ। ਇਸਤਰ੍ਹਾਂ ਦੀ ਦੂਰਦਰਸ਼ਤਾ ਵਾਲੀਆਂ ਤੇ ਸਮੇਂ ਦੀਆਂ ਦੋ ਤਰ੍ਹਾਂ ਦੀਆਂ ਜ਼ਰੂਰਤਾਂ

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

†ਗੁਰੂ ਜੀ ਨੇ ਕਦੇ ਕਿਸੇ ਪਰ ਧਰਮ ਵਿਰੁਧ ਧੌਂਸ ਨਹੀਂ ਪਾਇਆ, ਮੈਸਾ ਕਿ ਦੇਲਡ ਰਾਏ ਇਕ ਸਮਾਜੀ ਮੁਸੱਦਾ ਆਪਣੀ ਕਿਤਾਬ ਦੇ ਸਫਾ ੨੨੧-੨੨ ਤੇ ਲਿਖਿਆ ਹੈ।

ਬਿਤ ਕਰੇ ਡੇਰਾ ਲਦਵਾਯੋ।ਸਨੇ ਸਨੇ ਸਭਿ ਚਲਿ ਪਰੇ ਨੀਕੇ ਲਖਿ ਪਾਯੋ।

[ਪਿਛਲੇ ਪੰਨੇ ਦੀ ਬਾਕੀ ਟੂਕ]

ਨੂੰ ਵਿਚਾਰ ਕੇ ਭੀਮ ਚੰਦ ਨੂੰ ਉਸੇ ਵੇਲੇ ਸੁਲਹ ਕਰਨ ਦੀ ਲੋੜ ਵਧੇਰੇ ਸੰਭਵ ਹੈ। ਵਜ਼ੀਰ ਦਾ ਆਉਣ ਜਾਣ ਗੁਰੂ ਜੀ ਪਾਸ ਹੋਗਾ ਹੀ ਸੀ, ਇਸ ਕਰਕੇ ਹੋਰਨ ਉਸ ਦੀ ਰਾਹੀਂ ਗੱਲ ਬਾਤ ਹੋ ਜਾਣੀ ਕਠਨ ਨਹੀਂ ਸੀ। ਜੇ ਅਸੀਂ ਭੀਮ ਚੰਦ ਦਾ ਸੁਭਾਵ ਦੇਖੀਏ ਤਾਂ ਉਹ ਸੁਲਹ ਲਈ ਉਤਾਵਲਾ ਲੱਭਦਾ ਹੈ। ਭਲਾ ਹਾਰ ਖਾ ਕੇ ਤਾਂ ਹੁੰਦਾ ਹੈ ਜਿੱਤਕੇ ਵੀ ਉਹ ਚੱਟਪੱਟ ਸੁਲਹ ਵਲ ਦੌੜਦਾ ਹੈ। ਨਾਦੌਣ ਜੰਗ ਵਿਚ ਫਤੇ ਪਾਕੇ ਬਹੁਤ ਛੇਤੀ ਤੇ ਸਤਿਗੁਰ ਤੋਂ ਚੋਰੀ ਉਹ ਕਟੋਚ ਦੀ ਮਾਰਫਤ ਅਲਫਖਾਂ ਨਾਲ ਸੁਲਹ ਕਰਦਾ ਹੈ। ਦੇਖੋ ਇਸੇ ਰੁਤ ਦਾ ਅੰਸੂ ੪੪ ਅੰਕ ੬ ਤੋਂ ੧੨। ਇਸ ਤੋਂ ਵੀ ਸੰਭਾਵਨਾ ਹੁੰਦੀ ਹੈ ਕਿ ਭੰਗਾਣੀ ਹਾਰ ਖਾਕੇ ਬੀ ਸੁਲਹ ਵਿਚ ਦੇਰ ਪਾਉਣੀ ਉਸ ਦੇ ਸੁਭਾਵ ਵਿਰੁੱਧ ਹੈ।

ਹੁਣ ਜੇ ਅਸੀਂ ਅਨੰਦਪੁਰ ਜਾਕੇ ਪ੍ਰਜਾ ਉਤੇ ਹੱਲੇ ਗੁੱਲੇ ਧਾਵੇ ਕਰਕੇ ਉਧਮ ਮਚਾਉਣ ਨੂੰ ਸੁਲਹ ਦਾ ਕਾਰਨ ਮੰਨ ਲਈਏ ਤਾਂ ਗੁ: ਪ੍ਰ: ਸੂ: ਵਿਚ ਹੀ ਗੁਰੂ ਸਾਹਿਬ ਜੀ ਦੀ ਆਪਣੀ ਜ਼ਬਾਨੀ ਉਸ ਦੀ ਤਰਦੀਦ ਹੋ ਜਾਂਦੀ ਹੈ। ਜੈਸਾ ਕਿ ਜਦ ਪ੍ਰਜਾ ਦੇ ਸਤਾਏ ਜਾਣ ਦੇ ਬਾਦ ਵਜ਼ੀਰ ਗੁਰੂ ਸਾਹਿਬ ਪਾਸ ਆਉਂਦਾ ਹੈ ਤੇ ਸ਼ਿਕਾਇਤਾਂ ਕਰਦਾ ਹੈ ਤਾਂ ਗੁਰੂ ਜੀ ਆਖਦੇ ਹਨ:—

ਕਹਾਂ ਬਿਗਰਾਯੋ, ਕੌ ਦੁਰਗ ਨਹਿ ਛੀਨ ਲੀਯੋ,ਗ੍ਰਾਮਹੂੰ ਨ ਲੂਟਯੋ ਕੋਈ,ਲੀਨ ਕਹਾਂ ਬਿਤ ਹੈ ?
ਪੰਥ ਨੂੰ ਨ ਰੋਕਯੋ ਕੋਈ, ਪਾਕੇ ਕ੍ਲਿਸ਼ ਰਹੇ ਸੋਈ, ਕੌਨਸੇ ਬਿਗਾਰ ਕੀਨ, ਜਾਂਤੇ ਦੁਖ ਚਿਤ ਹੈ ?
ਭੀਮਚੰਦ ਭੂਪ ਨੇ ਤੁਰੰਗਮ ਨ ਦੀਨ ਕੋਈ, ਨਾਲਬੰਦੀ ਆਦਿ ਧਨ ਕੁਛ ਨ ਪੁਚਾਯੋ ਹੈ।
ਰਹੋ ਨਿਜ ਦੇਸ਼, ਕਰੋ ਰਾਜ ਕੋ ਅਸ਼ੇਸ਼ ਬੈਠਿ, ਹਮਰੋ ਨ ਦ੍ਵੈਸ਼ ਨਹਿ ਕਾਜ ਬਿਗਰਾਯੋ ਹੈ।

[ਰੁਤ ੨ ਅੰਸੂ ੩੬ ਅੰਕ ੨੭-੨੮

ਇਸ ਤੋਂ ਸਪਸ਼ਟ ਹੋ ਗਿਆ ਕਿ ਸਿੱਖਾਂ ਨੇ ਰਾਜੇ ਦੇ ਕਿਸੇ ਕਿਲੇ ਤੇ ਧਾਵਾ ਨਹੀਂ ਕੀਤਾ, ਪਿੰਡ ਨਹੀਂ ਕੋਈ ਮਾਰਿਆ, ਧਨ ਨਹੀਂ ਲੁੱਟਿਆ, ਵਪਾਰੀਆਂ ਮੁਸਾਫਰਾਂ ਦਾ ਰਾਹ ਨਹੀਂ ਰੋਕਿਆ, ਖੇਤੀਆਂ ਨਹੀਂ ਵਿਚਾੜੀਆਂ। ਜਦ ਏਹ ਗੱਲਾਂ ਕੋਈ ਨਹੀਂ ਹੋਈਆਂ, ਹੱਲਾਗੁੱਲਾ, ਹਮਲਾ, ਧਾਵਾ ਯਾ Raid ਕਿਸ ਗੱਲ ਨੂੰ ਕਿਹਾ ਜਾ ਸਕਦਾ ਹੈ ਜਿਸ ਤੋਂ ਡਰਕੇ ਰਾਜਾ ਸੁਲਹ ਕਰਦਾ ਹੈ। ਸਿਰਫ ਜੰਗਲ ਵਿਚ ਸ਼ਿਕਾਰ ਕਰਨ ਆਉਣਾ ਤੇ ਘਾਸ ਯਾ ਬੱਕਰੇ ਲੈਣਾ. ਇੰਨੀ ਗਲ ਤੋਂ ਰਾਜਾ ਦੀਨ ਹੋਕੇ ਆਪਣੇ ਵਜ਼ੀਰ ਨੂੰ ਸੁਲਹ ਲਈ ਯਾਚਨਾ ਕਰਨ ਘੱਲਦਾ ਹੈ ? ਇਹ ਕੁਛ ਬੜੀ ਦਲੀਲ ਨਹੀਂ ਜਾਪਦੀ। ਫਿਰ ਅਗ਼ਲਬ ਨਹੀਂ ਜਾਪਦਾ ਕਿ ਜਿਹੜੇ ਗੁਰੂ ਜੀ ਮਹਾਂਭਾਰਥ ਦੇ ਇਕ ਪਰਬ ਦੇ ਟੀਕਾਕਾਰ ਨੂੰ ਸੱਠ ਹਜ਼ਾਰ ਰੁਪੱਯਾ ਇਨਾਮ ਦੇ ਦੇਂਦੇ ਹਨ, ਓਹ ਬਿਨਾ ਮੁੱਲ ਦਿਤੇ ਕੁਝ ਖੋਹਕੇ ਲੈਂਦੇ ਹੋਣ, ਤੇ ਨਾਹੀਂ ਉਹਨਾਂ ਦੀ ਧਰਮ ਅਵਤਾਰਤਾ ਤੋਂ ਅਤੇ ਉਹਨਾਂ ਦੀ ਨੀਤੀ ਨਿਪੁਨਤਾ ਤੋਂ ਅਗ਼ਲਬ ਜਾਪਦਾ ਹੈ ਕਿ ਸਿਖ ਘਾਹ ਤੇ ਬੱਕਰੇ ਕੀਮਤ ਪੇਸ਼ ਕੀਤੇ ਬਿਨਾਂ ਲੈਂਦੇ ਹੋਣਗੇ। ਇਨ੍ਹਾਂ ਸਾਰੀਆਂ ਗੱਲਾਂ ਦੇ ਵਿਚਾਰ ਕਰਨ ਤੋਂ ਪਰਜਾ ਉਤੇ ਹੱਲੇ ਕਰਨ ਦੀ ਗੱਲ ਲੇਖਕਾਂ ਦੇ ਆਪਣੇ ਲਿਖੇ ਤੋਂ ਰੱਦ ਹੋ ਜਾਂਦੀ ਹੈ। ਜਦ ਕਿ ਗੁਰੂ ਜੀ

[ਬਾਕੀ ਟੂਕ ਦੇਖੋ ਅਗਲੇ ਪੰਨੇ ਤੇ ਹੋਰ]

ਕੁਏ ਪ੍ਰਭੂ ਅਸਵਾਰ, ਤਥਿ ਰਣਜੀਤ ਨਗਾਰਾ। ਬਾਜ ਉਠਨੋ ਬਡ ਬੰਬ[1]

[1]ਅਵਾਜ਼।

[ਪਿਛਲੇ ਪੰਨੇ ਦੀ ਬਕੀ ਟੂਕ]

ਅਖੀਰ ਵਿਚ ਕਹਿ ਦੇਂਦੇ ਹਨ ਕਿ ਰਾਜਾ ਆਪਣੇ ਰਾਜ ਵਿਚ ਬੈਠਾ ਰਾਜ ਕਰੇ, ਸਾਡਾ ਕੋਈ ਦੇਸ਼ ਨਹੀਂ ਤੇ ਨਾ ਹੀ ਅਸਾਂ ਉਸ ਦਾ ਕੋਈ ਕੰਮ ਵਿਗਾੜਿਆ ਹੈ। ਸੋ ਅਨੰਦ ਪੁਰ ਆਕੇ ਹੱਲੇ ਗੁੱਲੇ ਨੂੰ ਕਾਰਨ ਮੰਨਣਾ ਆਪੇ ਹੀ ਰੱਦ ਹੋ ਗਿਆ। ਜਿਸ ਤੋਂ ਸਿੱਡਾਵਨਾ ਭੰਗਾਣੀ ਜੁੱਧ ਦੇ ਅੰਤ ਪਰ ਸੁਲਹ ਹੋਈ ਵਲ ਲੈ ਜਾਂਦੀ ਹੈ।

ਇਕ ਛਿਕਰਾ ਇਸੇ ਉਪਰਲੇ ਕਵਜੋਕਤ ਗੁਰੂ ਵਾਕ ਵਿਚ ਹੋਰ ਪਿਆ ਹੈ ਜਿਸਦੇ ਅਰਥ ਗਿਆਨੀਆਂ ਨੂੰ ਸੰਦਿਗਧ ਰਹਿੰਦੇ ਸਨ, ਪਰ ਜਿਸ ਅਰਥ ਨੂੰ ਫ਼ਾਰਸੀ ਅਰਬੀ ਦੇ ਕੋਸ਼ਾਂ ਨੇ ਸਾਫ਼ ਕਰ ਦਿਤਾ ਹੈ। ਉਹ ਛਿਕਰਾ ਇਹ ਹੈ ਜੋ ਕਵੀ ਜੀ ਗੁਰੂ ਜੀ ਦੀ ਜ਼ੁਬਾਨੀ ਲਿਖਦੇ ਹਨ:—

'ਭੀਮ ਚੰਦ ਭੂਪ ਨੇ ਤੁਰੰਗਮ ਨ ਦੀਨ ਕੋਈ ਨਾਲਬੰਦੀ ਆਦਿ ਧਨ ਕਛੂ ਨ ਪੁਚਾਯੋ ਹੈ।'

ਕਿ ਰਾਜੇ ਨੇ ਘੋੜੇ ਬੀ ਕੋਈ ਨਹੀਂ ਘੱਲੇ ਤੇ ਨਾਲਬੰਦੀ ਦਾ ਧਨ ਬੀ ਨਹੀਂ ਪੁਚਾਇਆ। 'ਨਾਅਲ ਬਹਾ' ਯਾ 'ਨਾਅਲ ਬੰਦੀ ਦਾ ਧਨ' ਉਹ ਹੈ ਜੋ ਕੋਈ ਛੋਟਾ ਰਾਜਾ ਵਡੇ ਨੂੰ ਇਕ ਪ੍ਰਕਾਰ ਦੇ ਹਲਕੇ ਕਰ (ਖਿਰਾਜ) ਵਜੋਂ ਦੇਂਦਾ ਹੈ। ਅਤੇ ਕਦੇ ਕਿਸੇ ਸਾਹਬੇ ਫੌਜ ਨੂੰ ਆਪਣੇ ਬਚਾਉ ਲਈ ਥੋੜਾ ਧਨ ਦੇਕੇ ਸੁਲਹ ਕਰ ਲੈਣ ਦੇ ਅਰਥ ਬੀ ਰਖਦਾ ਹੈ। ਸੋ ਸਿੱਡਾਵਨਾ ਹੋ ਸਕਦੀ ਹੈ ਕਿ ਭੰਗਾਣੀ ਦੀ ਹਾਰ ਪਰ ਰਾਜੇ ਨੇ ਕੁਛ ਘੋੜੇ ਤੇ ਕੁਛ ਜੰਗ ਦੇ ਖਰਚ ਵਜੋਂ ਧਨ ਦੇਣਾ ਬੀ ਮੰਨਿਆ ਹੋਵੇ, ਜਿਸ ਦਾ ਜ਼ਿਕਰ ਗੁਰੂ ਜੀ ਇਸੇ ਛਿਕਰੇ ਵਿਚ (ਨਾਅਲ ਬੰਦੀ ਦਾ ਧਨ ਕਹਿਕੇ) ਕਰਦੇ ਹੋਏ ਆਪਣੀ ਸੁਲਹ ਕੁਲੀ ਦਾ ਸਬੂਤ ਅਗਲੀ ਪ੍ਰਤਰ ਵਿਚ ਦੇਂਦੇ ਹਨ ਕਿ ਸਾਡਾ ਫਿਰ ਬੀ ਕੋਈ ਦੇਸ਼ ਨਹੀਂ, ਰਾਜਾ ਅੰਮੀ ਜੰਮੀ ਰਾਜ ਪਿਆ ਕਰੇ।

ਜੰਗ ਦੇ ਮਗਰੋਂ ਗੁਰੂ ਜੀ ਪਾਂਵਟੇ ਤੋਂ ਛੇਤੀ ਟੁਰ ਪਏ। ਆਪ ਬੀ ਗੁਰੂ ਜੀ ਕਹਿੰਦੇ ਹਨ ਕਿ ਜੁੱਧ ਦੇ ਮਗਰੋਂ ਪਾਉਂਟੇ ਟਿਕ ਕੇ ਰਹਿਣਾ ਨਾ ਹੋ ਸਕਿਆ, ਅਨੰਦ ਪੁਰ ਆ ਗਏ ਤੇ ਉਸ ਨੂੰ ਬੱਧਾ। ਇਹ ਕਾਹਲੀ ਇਸ ਗੱਲ ਦੀ ਸੂਚਕ ਹੈ ਕਿ ਰਾਜਿਆਂ ਦੇ ਆਪੋ ਆਪਣੇ ਰਾਜਾਂ ਵਿਚ ਪਹੁੰਚ ਨਵੀਆਂ ਰੋਦਾਂ ਗੁੰਦ ਕੇ ਮੁੜ ਕੋਈ ਸੰਗਮ ਬਣਾ ਲੈਣ ਤੋਂ ਪਹਿਲਾਂ ਪਹਿਲਾਂ ਗੁਰੂ ਜੀ ਅਨੰਦ ਪੁਰ ਪਹੁੰਚ ਕੇ ਕਬਜ਼ਾ ਕਰ ਲੈਣਾ ਉੱਗਾ ਸਮਝਦੇ ਸਨ, ਕਿਉਂਕਿ ਰਾਜਿਆਂ ਦੀ ਸੁਲਹ ਤਾਂ ਸਮੇਂ ਦਾ ਨਿਬਾਹ ਹੁੰਦਾ ਹੈ, ਉਹਨਾਂ ਦੀ ਸੁਲਹ ਕਦੇ ਪ੍ਰੇਮ ਨਹੀਂ ਹੋਇਆ। ਭੰਗਾਣੀ ਤੇ ਜੇ ਕੋਈ ਅਹਿਦ ਹੋਇਆ ਤਾਂ ਬਲ ਪਾਕੇ ਰਾਜਿਆਂ ਦਾ ਤੋੜਨਾ ਮਾਮੂਲੀ ਗਲ ਸੀ। ਅਨੰਦਪੁਰ ਅੱਪੜਕੇ ਹੋਈ ਦੱਸੀ ਜਾ ਰਹੀ ਸੁਲਹ ਦੇ ਬਾਦ, ਨਾਦੌਨ ਜੁੱਧ ਵਿਚ ਅਮਲੀ ਮਦਦ ਲੈ ਚੁਕਣ ਦੇ ਬਾਵਜੂਦ, ਹੁਸੈਨ ਖਾਂ ਦੇ ਹੱਲੇ ਵੇਲੇ ਰਾਜੇ ਗੁਰੂ ਜੀ ਦੇ ਵਿਰੁੱਧ ਹੁਸੈਨ ਨਾਲ ਰਲ ਗਏ ਸਨ। ਸੋ ਜੇ ਕੋਈ ਅਹਿਦ ਭੰਗਾਣੀ ਹੋਇਆ ਤਾਂ ਬਾਵਜੂਦ ਉਸ ਦੇ ਹੋਣ ਦੇ ਗੁਰੂ ਜੀ ਦਾ ਛੇਤੀ ਤੋਂ ਛੇਤੀ ਅਨੰਦ ਪੁਰ ਅੱਪੜਨਾ ਇਸ ਗੱਲ ਦੀ ਦਲੀਲ ਹੈ ਕਿ

[ਬਾਕੀ ਟੂਕ ਅਗੇ [illegible] ਪੰਨੇ ਤੇ [illegible]

ਜੁਤਿ ਨਿਜ ਸ਼ਬਦ ਪਸਾਰਾ ॥੨॥ ਗਿਰ ਗਿਰ ਮਹਿ ਪ੍ਰਤਿ ਧੁਨਿ[1] ਉਠੀ ਕੈਪੇ ਗਿਰਨਾਥਾ।'ਗੁਰੁ ਛੁਟਾਇ ਨ ਰਾਜ ਕੋ[2]' ਇਮ ਡਰ ਕੈ ਸਾਥਾ। ਜਿਤ ਕਿਤ ਤੇ ਪਠਿ ਨਰਨਿ ਕੋ ਸੁਧਿ ਸਭਿਨਿ ਮੰਗਾਈ। 'ਆਨੰਦਪੁਰ ਕੋ ਕੂਚ ਕਰਿ ਗਮਨੇ ਗੋਸਾਈਂ'॥੩॥ਸੁਪਤੇ ਸੁਖ ਕੀ ਨੀਂਦ[3] ਸਭਿ ਨਤੁ ਭਚਹਿੰ ਬਿਸਾਲਾ।

---

[1]ਮੁੜਵੀਂ ਧੁਨਿ, ਰੁੰਜ। [2]ਕਿਤੇ ਖੋਹ ਨਾ ਲੈਣ ਰਾਜ ਨੂੰ। [3](ਰਾਜੇ) ਸੁਖ ਦੀ ਨੀਂਦ ਸੁੱਤੇ।

[ਪਿਛਲੇ ਪੰਨੇ ਦੀ ਬਾਕੀ ਟੁਕ]

ਕਾਗਜ਼ਾਂ ਤੇ ਯਾ ਜ਼ਬਾਨੀ ਪ੍ਰਾਪਤ ਕੀਤੇ ਬਿਜੈ ਦੇ ਫਲ ਨੂੰ ਆਪਣੇ ਬਾਹੂ ਬਲ ਨਾਲ ਅਮਲੀ ਤੌਰ ਤੇ ਕਬਜ਼ੇ ਵਿਚ ਲੈ ਆਵੀਏ, ਉਸ ਤੋਂ ਪਹਿਲਾਂ ਕਿ ਦੁਸ਼ਮਨ (ਜੋ ਅਹਿਦ ਤੇ ਕਾਇਮ ਨਾ ਰਹੇ ਤਾਂ) ਕੋਈ ਰੋਕ ਪੇਸ਼ ਕਰ ਸਕੇ ਤੇ ਮੁੜ ਨਵਾਂ ਜੰਗ ਰਚਾਕੇ ਅਹਿਦ ਨੂੰ ਮਨਾਉਣਾ ਪਵੇ। ਜ਼ੁਬਾਨੀ ਤੇ ਲਿਖਤਾਂ ਦੇ ਹੁੰਦਿਆਂ ਸੈਂਦਿਆਂ ਬੀ ਹੱਥਾਂ ਦਾ ਕਬਜ਼ਾ ਅਸਲੀ ਕਬਜ਼ਾ ਹੁੰਦਾ ਹੈ। ਸੋ ਬੂਟੇ ਸ਼ਾਹ ਦਾ ਇਹ ਲਿਖਣਾ ਕਿ ਗੁਰੂ ਜੀ ਰਾਜਿਆਂ ਦੇ ਘਰੀਂ ਅੱਪੜਨ ਤੋਂ ਪਹਿਲਾਂ ਅਨੰਦਪੁਰ ਪੁੱਜ ਗਏ, ਇਸ ਗੱਲ ਦਾ ਕੋਈ ਕਮਾਹੱਕਾ ਸਬੂਤ ਨਹੀਂ ਕਿ ਭੰਗਾਣੀ ਜੁੱਧ ਪਰ ਸੁਲਹ ਯਾ ਅਹਿਦ ਕੋਈ ਨਹੀਂ ਹੋਇਆ।

ਜੋ ਸੁਲਹ ਪ੍ਰਜਾ ਪਰ ਧੱਕੇ ਧੋੜੇ ਕਰਕੇ ਪ੍ਰਾਪਤ ਕੀਤੀ ਗਈ ਲਿਖੀ ਹੈ, ਉਸ ਨੂੰ ਗੁਰੂ ਜੀ ਦਾ ਬਲਵਾਨ ਹੋਣਾ ਸਮਝਣਾ ਤੇ ਜੋ ਅਨੇਕ ਰਾਜਿਆਂ ਦੀ ਤੇ ਮਿਲਵੀਂ ਫੌਜ ਨੂੰ ਸ਼ਿਕਸਤ-ਫਾਸ਼ ਦੇਕੇ ਪ੍ਰਾਪਤ ਕੀਤੀ ਗਈ ਹੋਵੇ ਉਸ ਨੂੰ ਇਹ ਸਮਝਣਾ ਕਿ ਇਸ ਨਾਲ ਗੁਰੂ ਜੀ ਦੇ ਬਲਵਾਨ ਹੋਣ ਵਿਚ ਕੁਛ ਕਮੀ ਹੁੰਦੀ ਹੈ, ਠੀਕ ਨਹੀਂ।

ਅੱਗੇ ਚੱਲਕੇ ਨਾਹਣੇਸ਼ ਨਾਲ ਕੁਛ ਨਾਰਾਜ਼ਗੀ ਦਾ ਜ਼ਿਕਰ ਹੈ, ਇਹ ਬੀ ਖੋਜ ਤਲਬ ਬਾਤ ਹੈ। ਕਿਉਂਕਿ ਚਮਕੌਰ ਦੇ ਘਮਸਾਨ ਤੋਂ ਪਹਿਲੀ ਰਾਤ ਜਦ ਗੁਰੂ ਜੀ ਅਨੰਦ ਪੁਰਿਓਂ ਨਿਕਲੇ ਹਨ ਤਾਂ ਗੁਲਾਬ ਰਾਇ ਸ਼ਾਮ ਸਿੰਘ ਆਪਣੇ ਨਿਕਟੀ ਸੰਬੰਧੀਆਂ ਨੂੰ ਪੱਤ੍ਰਕਾ ਦੇਕੇ ਰਾਜੇ ਨਾਹਨ ਵਲ ਟੋਰਿਆ ਹੈ ਕਿ ਇਨ੍ਹਾਂ ਨੂੰ ਰੁਪੱਜਾ ਦਿਓ ਤੇ ਗ੍ਰਾਮ ਗੁਜ਼ਾਰੇ ਵਾਸਤੇ ਦਿਓ। ਜੇ ਨਾਹਨ ਨਾਲ ਡਾਢੇ ਸਲੂਕ ਵਾਲੇ ਤਅੱਲਕਾਤ ਜਾਰੀ ਨਾ ਹੁੰਦੇ ਤਾਂ ਆਪਣੇ ਭਰਾਵਾਂ ਦੀ ਸਲਾਮਤੀ, ਰੱਖਜਾ ਤੇ ਨਿਰਬਾਹ ਟੁਰਨ ਦਾ ਭਰੋਸਾ ਨਾਹਣ ਦੇ ਰਾਜੇ ਪਰ ਕੀਕੂੰ ਕਰਦੇ ? ਇਹ ਐਸਾ ਪੱਕਾ ਭਰੋਸਾ ਸੀ ਕਿ ਜਿਸ ਦਾ ਨਿਬਾਹ ਨਾਹਣੇਸ਼ ਨੇ ਪੂਰਾ ਕੀਤਾ ਹੈ। ਰਾਜੇ ਨੇ ਗਿਰੀ ਆਦਿ ਪਿੰਡ ਦੇਕੇ ਉਹਨਾਂ ਨੂੰ ਸਨਮਾਨ ਨਾਲ ਵਸਾਇਆ ਤੇ ਰਖਿਆ ਬੀ ਕੀਤੀ। ਦੇਖੋ ਰੁਤ ੬ ਅੰਸੂ ੨੨ ਅੰਕ ੧ ਤੋਂ ਚਾਰ। ਨਾਹਣੇਸ਼ ਨੂੰ ਕੁਛ ਲਾਭ ਪੁੱਜਾ ਹੀ ਹੈ ਤਾਂ ਹੀ ਉਸ ਦਾ ਸਲੂਕ ਐਸਾ ਚੰਗਾ ਰਿਹਾ ਹੈ। ਜਿਸ ਜਗ੍ਹਾ ਗੁਰੂ ਜੀ ੧੩ ਦਿਨ ਅਟਕੇ ਹਨ, ਉਥੇ ਗੁਰਦੁਆਰਾ ਹੈ ਟੋਕਾ ਸਾਹਿਬ', ਜੋ ਹੁਣ ਬੀ ਨਾਹਨ ਰਾਜ ਵਿਚ ਹੈ ਤੇ ਇਸ ਨਾਲ ਅਜੇ ਸੋ ਵਿਘਾ ਜ਼ਿਮੀਂ ਰਿਆਸਤ ਵਲੋਂ ਲਗੀ ਹੋਈ ਹੈ। ਇਹ ਬੀ ਸ਼ੁਭ ਤਅੱਲਕ ਦੀ ਨਿਸ਼ਾਨੀ ਹੈ।

ਚਢੇ ਪਾਂਵਟੇ ਨਗਰ ਤੇ ਇਸ ਰੀਤਿ ਕ੍ਰਿਪਾਲਾ। ਉਠੀ ਧੂਲ ਨਭ ਮਹਿੰ ਉਡੀ ਢਾਂਪਨੋ ਰਵਿ ਜਾਈ। ਛੁਟੇ ਤੜਾਕੇ ਤੁਪਕ ਕੇ ਬਡ ਸ਼ਬਦ ਉਠਾਈ। ੪॥ ਕੂਦਤ ਜਾਤਿ ਤੁਰੰਗ ਗਨ ਕਰਿ ਬੇਗ ਪਲਾਵੈਂ। ਪੌਰ ਪਰਹਿੰ[1] ਦਿਢ ਠੌਰ ਮਹਿੰ ਨਾਦਤਿ[2] ਮਗ ਜਾਵੈਂ। ਭਏ ਸਿੱਖਨ ਘਾਇਲ ਸੁਭਟ ਸੇ ਚਲਹਿੰ ਉਠਾਏ। ਗ੍ਰਾਮਨਿ ਕੇ ਨਰ ਬ੍ਰਿੰਦ ਹੀ ਸਿਰ ਧਰਿ ਗਮਨਾਏ॥੫॥ ਖਾਨ ਪਾਨ ਕੀ ਸੁਧਿ ਸਕਲ ਭਾਖੀ[3] 'ਬਹੁ ਲੀਜੈ। ਬਾਂਛਤਿ ਇਨ ਕੋ ਨਿਸ ਦਿਵਸ ਹਾਜ਼ਰ ਕਰਿ ਦੀਜੈ।ਅਲਪ ਸੈਲ ਕੁਛ ਪੰਥ ਮੈਂ ਕ੍ਰਮਕ੍ਰਮ ਉਲੰਘੈ ਕੈ। ਵਹਿਰ ਆਇ ਡੇਰਾ ਕਰਨੋ ਸੁਠ ਥਲ ਪਿਖਿ ਕੈ ਕੈ॥ ੬॥ ਉਤਰੇ ਤਜਨੋ ਤੁਰੰਗ ਪ੍ਰਭੁ ਪਰਯੰਕ ਸੁਹਾਏ।ਸ਼ਮਿਯਾਨੇ ਤੰਬੂ ਤਨੇ ਤਤਛਿਨ ਤਿਸ ਥਾਏਂ। ਝੂਨ ਦਾਨੇ ਕੋ ਲਯਾਇ ਕਰਿ ਕਰਿ ਤੁਰੰਗਨਿ ਦੀਨਾ।ਦੇਸ਼ ਦੀਰਘਾ ਤਯਾਰ ਭੀ ਗੁਰ ਅਚਵਨਿ ਕੀਨਾ॥੭॥ ਖਾਨ ਪਾਨ ਕਰਿ ਸਕਲ ਦਲ ਸੁਖ ਤੇ ਸੁਪ-ਤਾਏ।ਨਿਸਾ ਬਿਖੈ ਬਿੱਸ੍ਰਾਮ ਤੇ ਸ਼੍ਰਮ ਦੀਹ[4] ਨਸਾਏ। ਅੰਮ੍ਰਿਤ ਵੇਲਾ ਜਾਗਿ ਕੈ ਕਰਿ ਸੌਚ ਸ਼ਨਾਨਾ। ਬਸਤ੍ਰ ਸ਼ਸਤ੍ਰ ਤਨ ਪੰਹਿਰ ਕੈ ਪ੍ਰਭੁ ਕੀਨਸਿ ਪਯਾਨਾ॥ ੮॥ ਤਯਾਰ ਹੋਇ ਸਭਿ ਦਲ ਚਢਨੋ ਧੌਸਾ ਧੁੰਕਾਰੇ। 'ਮਾਰਗ ਪ੍ਰਸਥਾਨੇ ਪ੍ਰਭੂ' ਬਿਦਤਯੋ ਜਗ ਸਾਰੇ। ਸ਼ਹਿਰ ਸਵੇਰੇ ਨਿਕਟਿ ਕੋ ਆਗੈ ਜਬਿ ਚਾਲੇ। ਨਾਹਣ ਕੇ ਨ੍ਰਿਪ ਜਬਿ ਸੁਨਯੋ 'ਗੁਰੁ ਕੂਚ ਸੰਭਾਲੇ॥ ੯॥ ਇਸਮ[5] ਅਨੰਦਪੁਰਿ ਅਪਨਿ ਕੋ ਕਰਿਹੈਂ ਤਹਿੰ ਬਾਸਾ। ਚਲੇ ਜਾਤਿ ਜੁਤਿ ਬਾਹਿਨੀ[6] ਸੁਨਿ ਮਿਦਨਪ੍ਰਕਾਸ਼[7]। ਤੂਰਨ ਪਠਨੋ ਵਕੀਲ ਕੋ ਕਹਿ ਸਭਿ ਸਮੁਝਾਈ। ਆਗੈ ਮਿਲਨੋ ਸੁ ਆਇ ਕਰਿ ਪਗ[8] ਗ੍ਰੀਵ ਨਿਵਾਈ॥ ੧੦॥ ਹਾਥ ਜੋਰਿ ਬੋਲਤਿ ਭਯੋ 'ਨਾਹਿਣ ਕੇ ਰਾਜਾ[9]। ਪਠਨੋ ਸ਼ੀਘ੍ਰ ਢਿਗ ਆਪ ਕੇ ਸੁਨੀਅਹਿ ਮਹਾਰਾਜਾ। ਚਰਨ ਕਮਲ ਪਰ ਬੰਦਨਾਕਰ ਬੰਦਿ ਬਖਾਨੀ।— ਚਢੇ ਅਚਾਨਕ ਆਪ ਪ੍ਰਭੁ ਹਮ ਸੁਨਨੋਂ ਨ ਕਾਨੀ।੧੧॥ ਲਾਹਿੜਪੁਰਿ ਕੇ ਨਿਕਟਿ ਅਬਿ ਡੇਰਾ ਨਿਜ ਪਾਵੋ। ਮੈਂ ਆਵਹੁੰ ਦਰਸ਼ਨ ਕਰਨਿ ਪੁਨ ਅੱਗੂ ਸਿਧਾਵੋ। ਦਾਸ ਕਦੀਮੀ ਆਪ ਕੋ, ਡੇਰਾ ਅਬਿ ਕੀਜੈ।ਅਪਨੋ ਸੇਵਕ ਜਾਨਿ

---

[1]ਕਦਮ (ਘੋੜਿਆਂ ਦੇ)। [2]ਸ਼ਬਦ ਕਰਦੇ। [3]ਗੁਰੂ ਜੀ ਨੇ ਕਹਿਆ। [4]ਬਹੁਤ ਥਕਾਨ। [5]ਜੋ ਪੂਰੇ ਹੱਕ ਮੁਜਬ ਆਪਣੀ ਹੋਵੇ। [ਅਃ, ਇਸਮ=ਨਾਮ ਨਾਲ ਲੱਗੀਹੋਈ ਹੱਕ ਦੀ ਜਾਇਦਾਦ]। [6]ਸੈਨਾ। [7]ਮੇਦਨੀ ਪ੍ਰਕਾਸ਼ ਨਾਮ ਸੀ ਨਾਹਣ ਦੇ ਰਾਜੇ ਦਾ। [8]ਚਰਨਾਂ ਤੇ। [9]ਦੇ ਰਾਜਾ ਨੇ।

ਕਰਿ ਦਰਸ਼ਨ ਮੁਹਿ ਦੀਜੈ ॥ ੧੨ ॥ ਰਖਹੁ ਲਾਜ ਅਬਿ ਬਿਰਦ ਕੀ ਤੁਮ ਅੰਤਰਜਾਮੀ।ਮੈਂ ਸੇਵਕ ਤੁਮਰੀ ਸ਼ਰਨਿ ਸਭਿ ਘਟ ਕੇ ਸ੍ਵਾਮੀ!ਕੁਛ ਮਸਲਤ ਕਰਨੀ ਹਮਹਿ ਰਾਜਨ ਕੇ ਕਾਜੂ[1]। ਅਹੈ ਭਰੋਸਾ ਆਪ ਕੋ ਨਿਤ ਪ੍ਰਤਿ ਮਹਾਰਾਜੂ!॥੧੩॥ਜਾਨਿ ਆਪਨੋ ਗੁਰੂ ਜੀ ਕਰੁਨਾ ਅਬਿ ਧਾਰੋ।ਇਕ ਦੁਇ ਦਿਵਸ ਨਿਵਾਸ ਕੈ ਮਿਸ ਖਿਲਨਿ ਸ਼ਿਕਾਰੋ[2]–[7]। ਸੁਨਿ ਬਿਨਤੀ ਪ੍ਰਭੁ ਨ੍ਰਿਪਤ ਕੀ ਨਿਜ ਸਿਵਰ ਉਤਾਰਾ।ਸੈਲ ਸਮੀਪ ਸਥਾਨ ਸ਼ੁਭਜਲ ਚਲਤਿ ਨਿਹਾਰਾ॥੧੪॥ਆਯੋ ਬੁੱਧੂਸ਼ਾਹਿ ਤਬਿ ਪ੍ਰਭੁ ਮਿਲਿਬੋ ਹੇਤਾ।ਉਤਰੇ ਨਿਕਟ ਹਕਾਰ ਕਰਿ ਬੈਠੇ ਕੁਲ ਕੇਤੂ[8]। ਜਿਤ ਕਿਤ ਛਾਯਾ ਦੇਖਿ ਕਰਿ ਉਤਰੇ ਬਰ ਬੀਰਾ। ਸੁੰਦਰ ਪਿਖਨੋ ਸਥਾਨ ਕੋ ਕਛੁ ਚਾਲਤਿ ਨੀਰਾ॥ ੧੫ ॥ ਤੰਬੂ ਸ਼ਮਿਯਾਨੇ ਤਨੇ ਕਨਿਖਾਨ ਰੁ ਪਾਨਾ।ਸੁਪਤਿ ਜਥਾ ਸੁਖ ਨਿਸਾ ਮਹਿ ਸ਼ਮ ਸਭਿ ਕੋ ਹਾਨਾ। ਅੰਮ੍ਰਿਤ ਵੇਲਾ ਜਾਗ ਕਰਿ ਗੁਰ ਸੋਚ ਸ਼ਨਾਨੇ।ਨੰਦ-ਚੰਦ ਸੋਂ ਤਬਿ ਪ੍ਰਭੂ ਇਮ ਬੈਨ ਬਖਾਨੇ॥੧੬॥[9]ਡੇਰਾ ਸਗਰੋ ਤੋਰੀਅਹਿ ਅਰੁ ਘਾਇਲ[10] ਜੋਤੇ। ਕਛੁ ਭਟ ਰਾਖੋ ਸੰਗ ਮਹਿੰ, ਸਭਿ ਚਲਹਿੰ ਅਗੇਤੇ।ਇਹਾਂ ਦੇਰ ਹਮ ਕੋ ਲਗਹਿ ਕੇਤਿਕ ਦਿਨ ਥਾਸਹਿੰ[11]। ਪਹੁੰਚਹਿ ਅਪਰ ਅਨੰਦ-ਪੁਰਿ ਥਿਤ ਲਹੈਂ ਅਵਾਸਹਿੰ[6]॥ ੧੭ ॥ ਸੁਨਤਿ ਹੁਕਮ ਦੀਵਾਨ ਤਬਿ ਸਭਿਹੂੰਨਿ ਸੁਨਾਯਾ। ਕਹਿ ਤਯਾਰੀ ਕਰਿ ਸਿਵਰ ਕੀ ਤਤਕਾਲ ਚਢਾਯਾ। ਮਾਤੁਲ ਪ੍ਰਭੁ ਕ੍ਰਿਪਾਲ ਕੋ[7]ਸੌਂਪਨੋ ਸਭਿ ਡੇਰਾ[4]ਮਗ ਮਹਿ ਅਰ ਪੁਰਿ ਪਹੁੰਚ ਕਰਿ ਪ੍ਰਤਿਪਾਲ ਬਡੇਰਾ ॥੧੮॥ ਜਥਾ ਜੋਗ ਸਭਿਹੂੰਨ ਕੀ ਸੁਧ ਨਿਤਪ੍ਰਤਿ ਲੀਜੈ। ਘਾਇਲ ਨਿਕਟ ਜਰਾਹੁ[5] ਕੋ ਸੁਧ ਹੇਤੁ ਪਠੀਜੈ। ਤੁਮ ਸਯਾਨੇ ਸਭਿ ਜਗਤ ਮਹਿੰ ਮਗ ਚਲੀਅਹਿ ਥੋਰਾ।ਜਿਸ ਤੇ ਥਹੁ ਸ਼੍ਰਮ ਪਾਇ ਨਹਿੰ ਨਹਿੰ ਆਤਪ ਜੋਰਾ[3]॥੧੯॥ ਸੁਨਿ ਭਗਨੀਸੁਤ[10] ਹੁਕਮ ਕੋ ਹੁਇ ਤਯਾਰ ਪਯਾਨਾ। ਸਗਰੋ ਸਿਵਰ ਸੰਭਾਰਿ ਕੈ ਸੁਧ ਹਿਤ ਸਵਧਾਨਾ। ਸਨੈ ਸਨੈ ਮਾਰਗ ਪਰਨੋ ਮਗ ਅਲਪ ਚਲੰਤਾ। ਉਤਰਹਿ ਹਿਤ ਬਿਸਰਾਮ ਕੇ ਸੁਧ ਸਭਿਨਿ ਲਹੰਤਾ ॥੨੦॥ ਖਾਨ ਪਾਨ ਪੋਖਨਿ ਕਰਹਿੰ ਦਿਨ ਹੋਤਿ ਪਯਾਨੇ। ਕ੍ਰਮ ਕ੍ਰਮ ਕਰਿ ਮਗ ਉਲੰਘ ਕਰਿ ਪਹੁੰਚੇ ਨਿਜ ਥਾਨੇ। ਜਥਾ ਜੋਗ ਕਹਿ

[1]ਰਾਜਸੀ (ਯਾ ਰਾਜਿਆਂ ਦੇ) ਕਾਰਜਾਂ ਲਈ ਕੁਛ ਸਲਾਹ ਕਰਨੀ ਹੈ। [2]ਸ਼ਿਕਾਰ ਖੇਡਣ ਦੇ ਬਹਾਨੇ। [3](ਸੋਢੀ)ਕੁਲਕੇਤ ਭਾਵ ਗੁਰੂ ਜੀ। [4]ਜ਼ਖਮੀ। [5]ਵੱਸਾਂਗੇ। [6]ਘਰਾਂ ਵਿੱਚ। [7]ਗੁਰੂ ਜੀ ਨੇ ਮਾਮਾ ਕ੍ਰਿਪਾਲ ਜੀ ਨੂੰ। [8]ਮੱਲ੍ਹਮ ਪੱਟੀ ਲਾਉਣ ਵਾਲੇ। [9]ਧੁੱਪ ਦਾ ਜ਼ੋਰ ਨਾਂ (ਸਤਾਵੇ)। [10] ਭੈਣ ਦੇ ਪੁੱਤ੍ਰ ਭਾਵ ਗੁਰੂ ਜੀ।

ਸਭਿਨਿ ਕੌ ਕਰਿਵਾਇ ਛੋਰੇ। ਨਿਤਪ੍ਰਤਿ ਲੇ ਸੁਧਿ ਸਭਿਨਿ ਕੀ ਦੇ ਅਨੰਦ ਘਨੇਰੇ ॥੨੧॥ ਸੁਨੈ ਗੁਰੂ ਕੀ ਬਾਰਤਾ ਤਹਿੰ ਚਢੈਂ ਅਖੇਰਾ। ਮਨ ਭਾਵਤਿ ਕਾਨਨ ਫਿਰੈਂ ਸੁੰਦਰ ਥਲ ਹੇਰਾ। ਅਨਿਕ ਮ੍ਰਿਗਨ, ਝੈਖਾਰ ਬਡ ਗਨ ਸਸੇ ਪ੍ਰਹਾਰੇ। ਰਾਜਰਿਖੀ ਸਮ ਸਤਿਗੁਰੂ ਨਿਜ ਧਰਮ ਸੰਭਾਰੇ ॥ ੨੨ ॥ ਆਤਪ ਤੀਛਨ ਜਬਿ ਭਈ ਹਟਿ ਆਏ ਸੁ ਡੇਰੇ।ਬਿਸਰਾਮੇ ਕਰਿ ਖਾਨ ਕੌ ਤਿਮ ਸੁਭਟ ਘਨੇਰੇ। ਤ੍ਰਿਤੀ ਪਹਿਰ ਸੁੱਖਾ ਛਕਹਿੰ* ਪੁਨ ਸੌਚਹਿ ਧਾਰਹਿੰ। ਕਰਿ ਸ਼ਨਾਨ ਤਿਹ ਸਮੈ ਕੌ ਬੈਠਹਿ ਪਰਵਾਰਹਿੰ[1] ॥ ੨੩ ॥ ਲਗਤਿ ਸਭਾ ਸਭਿ ਸੁਭਟ ਕੀ ਸੰਗਤਿ ਜੋ ਆਵੈ। ਦਰਸਹਿ ਧਰਿ ਕੈ† ਕਾਮਨਾ ਬਾਂਛਤਿ ਮਨ ਪਾਵੈਂ।ਨਿਤਪ੍ਰਤਿ ਨਾਹਣਪਤੀ ਕੌ ਤਬਿ ਦੂਤ ਸੁ ਆਵੈ।'ਰਾਜਾ ਹਮਰੋ ਮਹਾਰਾਜ।ਬੰਦਨ ਕੌ ਗਾਵੈ॥੨੪॥ਐਬੇ ਕੌ ਹੁਇ ਤਯਾਰ ਜਬਿ ਕਾਰਜ ਪਰਿ ਜਾਈ। ਪਹੁੰਚੈ ਗੋ ਉਰ ਭਾਵ ਧਰਿ ਰਾਵਰਿ ਸ਼ਰਣਾਈ'। ਇਮ ਕਹਿ ਕਰਿ ਬਹੁਭਾਂਤਿਕੋ ਪੁਨ ਨਾਹਣ ਜਾਵੈ[2]।ਸ਼ੈਕੈ[3]ਮੇਦਨਿ ਪ੍ਰਕਾਸ਼ਬਹੁ ਨਹਿੰਮਿਲਿਬੋ ਆਵੈ ॥੨੫॥—ਢਤੋ ਸ਼ਾਹਿ ਤੇ ਆਦਿ ਇਤ ਗੁਰ ਦੋਹੀ ਸਾਰੇ। ਭੀਮਚੰਦ ਤੇ ਆਦਿ ਉਤ ਬੈਰੀ ਰਿਸ ਧਾਰੇ।ਮੈਂ ਏਕਲ ਗੁਰ ਸੋਂ ਮਿਲੋਂ ਬਿਦਤੈ ਸਭਿਮਾਂਹੀ। ਸੁਨਿ ਦ੍ਵੈਸ਼ੀ ਮਮ ਹੋਹਿੰਗੇ ਛਾਨੀ ਰਹਿ ਨਾਂਹੀ॥੨੬॥ਜੋ ਨ ਮਿਲੋਂ ਅਬਿ ਜਾਇ ਕੈ ਟੂਟਹਿ ਗੁਰ ਪ੍ਰੀਤੀ—। ਇੱਤਯਾਦਿਕ ਸੰਸਾ ਕਰਹਿ ਮਤਿ ਹੁਇ ਨ ਅਭੀਤੀ[4]।ਆਜ ਕਾਲ ਕਰਤੇ ਤਿਸੈ ਦ੍ਵਾਦਸ਼ ਦਿਨ ਬੀਤੇ।ਕਹਿ ਕਹਿ ਬਿਨੈ ਪਠਾਵਨੋ ਮਨ ਹੁਇ ਬਿਪਰੀਤੇ॥੨੭॥ਬੂਝੈ ਨਿਜ ਪਰਧਾਨ ਸਭਿ[5]ਮੈਂ ਕਰਿ-ਹੌਂ ਕੈਸੇ।ਦੁਹਿ ਦਿਸ਼ਿ ਤੇ ਰਸ ਕੋ ਰਖਹਿੰ ਕਰੀਅਹਿ ਕੁਛ ਐਸੇ[6]।ਤਬਿ ਸਮੁਝਾਯੋ ਭ੍ਰਾਤ ਉਰ 'ਤੁਮ ਮਿਲੋ ਨ ਜਾਈ।ਪਠਹੁ ਦਿਵਾਨ ਜੁ ਆਪਨੋ ਭੇਟੈਂ ਸਮੁਦਾਈ[7]॥੨੮॥ਨਤੁ ਰਾਜੇ ਗਿਰਪਤਿ ਸਕਲ ਤੁਝ ਕੌ ਰਿਪੁ ਜਾਨੈਂ।ਕਾਰਜ ਦੇਹਿੰ ਬਿਗਾਰਕਰਿ ਲਰਿਕੈ ਰਣ ਹਾਨੈਂ।ਸਭਿ ਭ੍ਰਾਤਨ ਤੇ ਤੁਟਿਬੋ ਤੁਝ ਨਹਿੰ ਬਨਿ ਆਵੈ।ਜਥਾ ਬਿਦੇਸ਼ੀ ਗੁਰੂ ਇਮ ਜਿਤ ਕਿਤ ਚਢਿ ਜਾਵੈ[8]। ੨੯॥ਇਮ ਸੁਨਿ ਕੈ ਮੰਤ੍ਰੀਨ ਤੇ ਮਸਲਤ ਠਹਿਰਾਈ।ਪਠਿ ਵਕੀਲ ਸਤਿ-

---

[1]ਭਾਵ ਆਲੇ ਦੁਆਲੇ ਸੰਗਤਾਂ ਦੇ ਵਿਚਕਾਰ। [2](ਦੂਤ) ਚਲਾ ਜਾਂਦਾ ਹੈ। [3]ਸੰਗਦਾ ਹੈ। [4]ਬੁੱਧੀ ਬਿਨਾ ਡਰ ਦੇ ਨਹੀਂ ਹੁੰਦੀ। [5]ਸਾਰੀਆਂ ਭੇਟਾਂ ਜਾ ਦੇਵੇ। [6]ਜਿਵੇਂ ਬਿਦੇਸ਼ੀ ਹੁੰਦਾ ਹੈ ਗੁਰੂ ਤਿਵੇਂ ਹੈ ਜਿਧਰ ਕਿਧਰ (ਜੀ ਕੀਤਾ) ਤੁਰ ਪਏ। *ਦੇਖੋ ਰਾਸ ੪ ਅੰਸੂ ੭੪ ਅੰਕ ੧੧ ਦੀ ਹੇਠਲੀ ਟੂਕ। †ਪਾ:—ਪਰਸੈ।

ਗੁਰੂ ਢਿਗ ਨਿਜ ਬਾਤ ਸੁਨਾਈ।ਸੁਨਕਿਛੁਰਿਸ ਧਰਿ ਪ੍ਰਭੁ ਭਨਯੋ 'ਗੀਦੀ ਇਮ ਹੋਵਾ।ਹਮ ਕੌ ਇਤਿ ਛਚਿਗ਼ਾਇ ਕਰਿ ਪਾਛੈ ਛਰ ਜੋਵਾ ॥੩੦॥ ਨਹਿੰ ਮੇਲਹਿੰ ਪਰਧਾਨ[1] ਕੌ, ਕਹੁ ਇਤਹੁੰ ਨ ਆਵੈ। ਪਠਹਿ ਜਿ ਲੂਟਹਿੰ ਸੁਭਟ ਮਮ ਨਹਿੰ ਕੌ ਅਟਕਾਵੈ'।ਬਰਜ ਪਠਯੋ ਸੁਨਿ–ਭੀਰੁ ਨ੍ਰਿਪ', ਨਹਿੰ ਧੀਰਜ ਰਾਖੀ।ਸ਼ੈਕਯੋ ਅਪਰਨਿ ਨ੍ਰਿਪਨਿ ਤੇ ਨਹਿੰ ਦਰਸ ਭਿਲਾਖੀ–॥੩੧॥ਅਲਪ ਗ੍ਰਾਮ ਤਹਿੰ ਦ੍ਵੈ ਬਸਹਿੰ ਜਿਹ ਠਾਂ ਗੁਰ ਡੇਰਾ। ਇਕ ਮਹਿੰ ਰੈਘਰ ਰਹਿਤ ਹੈਂ ਇਕ ਛਕਰਨ ਕੋ ਰਾ।ਬਨ ਕਰਿ ਤਸਕਰ ਉਸ਼ਟ ਦ੍ਵੈ ਪ੍ਰਭੁ ਕੋ ਰਚੁਰਾਏ।ਨਰ ਤਥਿ ਦੋਨਹੁੰ ਗ੍ਰਾਮਕੇ ਗੁਰ ਨਿਕਟਬੁਲਾਏ॥੩੨॥'ਜੇ ਤੁਮਨੋ ਉਸ਼ਟਰਲੀਏ ਦੀਜੈ ਅੰਧ ਛੋਰੈ।ਖੋਜਹੁ ਅਪਨੇ ਗ੍ਰਾਮ ਕੌ ਹੁਇ ਚੋਰ ਬਡੋਰੇ[2]'। ਹਾਥ ਜੋਰਿ ਬੋਲੇ ਤਬੈ'ਚਿਤ ਨਹੀਂ ਚੁਰਾਏ।ਅਪਰ ਚੋਰ*ਕੋ ਲੈ ਗਯੋ ਹਮ ਨਹਿੰਦਿਸ਼-ਟਾਏ[3]' ॥ ੩੩ ॥ ਜੁਦੇ ਜੁਦੇ ਕਰਿ ਤਿਨਹੁੰ ਕੋ ਗੁਰ ਬੂਝਨਿ ਕੀਨੇ । ਨਹੀਂ ਬਤਾਵਹਿੰ ਅੰਧ ਮਤਿ ਬਡ ਕਪਟ ਪ੍ਰਬੀਨੇ।ਚਲੇ ਗਏ ਨਿਜਘਰਨ ਕੋਤਬਿ ਏਕ ਛਕੀਰਾ।ਅਪਨਿ ਸਮੀਪ ਹਕਾਰਿ ਕੈ ਬੋਲੇ ਗੁਰ ਧੀਰਾ॥੩੪॥'ਮਾਂਗਨ ਕੋ ਮਿਸ ਕਰਿ ਸਦਨ ਰੈਘੂਨ ਕੇ ਹੇਰੋ। ਉਸ਼ਟਰ ਖੋਜਹੁ ਜਾਇ ਕਰਿ ਆਵਹੁ ਬਿਨ ਦੇਰੈ'। ਸੁਨਿ ਕਰਿ ਤੂਰਨ ਤਥਿ ਗਯੋ ਭਿੱਛਨਾ ਹਿਤ ਲੈਬੇ। ਹੁਤੋ ਸ਼ੁਤਰ[4] ਤਹਿੰ ਬਰ ਗਯੋ ਜੁਗ[5] ਖਰੇ ਦਿਖੈਬੇ[6] ॥੩੫॥ ਆਇ ਛਕੀਰ ਬਤਾਇ ਛਿਪ 'ਜੁਗ ਉਸ਼ਟਰ ਠਾਂਢੇ । ਸ਼ੁਤਰ ਸਦਨ ਮਹਿੰ ਥਿਰ ਕਰੇ ਬਾਂਧੇ ਤਹਿੰ ਗਾਢੇ'। ਬਹੁਰੋ ਲੋਕ ਸੁ ਗ੍ਰਾਮ ਕੇ ਨਰ ਸਰਬ ਹਕਾਰੇ । ਤਸਕਰ ਰੈਘਰ ਜਾਨਿ ਕੈ ਗੁਰ ਬਾਕ ਉਚਾਰੇ॥੩੬॥ਨਾਮ ਧਰੇ ਦੁਇ ਗ੍ਰਾਮ ਕੇ ਇਕ 'ਸ਼ੁਭ' ਇਕ 'ਖੋਟਾ[7]'। 'ਛਕਰਨ ਕੌ'ਲਾਹਾ'ਸਦਾ ਰੈਘੂਨਕੌ'ਤੋਟਾ'। 'ਜਾਹੁ ਤੁਰਤ ਹੀ ਆਨੀਏ ਨਤੁ ਘਰ ਲੂਟ ਜੈਹੈਂ । ਕੂਟਨ ਤਸਕਰ ਤੁਮ ਸਕਲ ਨਾਂਹਿਤ ਗਹਿ ਲੈਹੈਂ[8]' ॥੩੭ ॥ ਰੈਘਰ ਛਰ ਧਰਿ ਉਰ ਬਿਖੈ ਤਤਛਿਨ ਲੈ ਆਏ। ਉਸ਼ਟਰ ਸੌਂਪੇ ਜੋਰਿ ਕਰ ਪੁਨਿ ਬਹੁ ਘਿਘਿਆਏ। ਅਬਿ ਲੌ ਦੋਨਹੁੰ ਗ੍ਰਾਮ ਕੌ ਨਾਮ ਸੁ ਬਿਦਤਾਯੋ । ਛਕਰਨ ਕੋ 'ਲਾਹਾ' ਘਨੋ† ਸਭਿਹਿਨਿ

[1]ਮਿਲਾਂਗੇ ਨਹੀਂ ਪਰਧਾਨ ਨੂੰ । [2](ਗਲ) ਸੁਣਕੇ ਵਰਜ ਭੇਜਿਆ (ਫਕੀਰ ਨੂੰ ਤੇ ਸਮਝ ਲਿਆ ਕਿ) ਰਾਜਾ ਕਾਇਰ ਹੈ"""""। [3]ਕੋਈ ਵੱਡਾ ਚੋਰ (ਤੁਹਾਡੇ ਵਿਚ ਹੀ) ਹੋਣਾ ਹੈ । [4]ਅਸੀਂ ਨਹੀਂ ਦੇਖੇ । [5]ਊਠ । [6]ਦੇ । [7]ਦੇਖੇ । [8](ਫਕੀਰਾਂ ਦਾ ਸ਼ੁਭ ਤੇ (ਰੈਘਰਾਂ ਦਾ) ਖੋਟਾ । [9]ਹੇ ਕੁੱਟਣੋਂ ਤੁਸੀਂ ਸਾਰੇ ਚੋਰ ਹੋ (ਛੇਤੀ ਲਿਆਓ ਊਠ) ਨਹੀਂ ਤਾਂ ਫੜ ਲਵਾਂਗੇ ਸਭ ਨੂੰ।

*ਪਾ:–ਦੂਰ । †ਪਾ:–ਅਹੈ ।

ਸੁਖ ਪਾਯੋ॥੩੮॥'ਟੋਟਾ'ਰੰਘਰਗ੍ਰਾਮਕੋ ਕਰਿ ਨਾਮਉਚਾਰੇ।ਦਾਰਿਦ ਜਿਨਕ੍ਰ ਘਰ ਬਿਖੈ ਹੁਇ ਅਲਪ ਅਹਾਰੇ। ਸਤਿਗੁਰ ਕੋ ਜਿਮ ਬਾਕ ਹੁਇ ਨਹਿੰ ਨਿਸ਼ਫਲ ਜਾਈ।ਚਹਯੋਚਵਨ ਪੁਰਿ ਅਨੰਦ[1]ਕੋ ਤਹਿੰਤੇ ਸੁਖਦਾਈ॥੩੯॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਨਾਹਿਣੇਸ਼' ਪ੍ਰਸੰਗ ਬਰਨਨੰ ਨਾਮ ਤ੍ਰੈ ਤ੍ਰਿੰਸਤੀ ਅੰਸੂ ॥ ੩੩ ॥ ੩੪. [ਰਾਇਪੁਰ ਦੀ ਰਾਣੀ]।

ਦੋਹਰਾ॥ਜਹਿੰ ਸਤਿਗੁਰ ਡੇਰਾ ਕਿਯੋ ਤੇ੍ਦਸ਼ ਦਿਵਸ ਟਿਕਾਇ। ਅਬਿ ਤਿਸ ਥਲ ਮਹਿੰ ਸਿੰਘ ਨਰ[2] ਜਾਗਾ ਲਈ ਬਨਾਇ॥ ੧ ॥ ਨਿਸਾਨੀ ਛੰਦ॥ ਅਬਿ ਗੁਰ ਜਾਗਾ ਨਾਮ ਕੋ ਭਾਖਤਿ ਹੈਂ 'ਟੋਕਾ[3]'। ਸਿੰਘਨਿ ਤੇ ਹਮ ਸ਼ੋ੍ਨ ਸੁਨ ਨਹਿੰ ਆਂਖ ਬਿਲੋਕਾ। ਭਈ ਪ੍ਰਾਤਿ ਸਤਿਗੁਰ ਚਵੇ ਬਜਿ ਉਠਯੋ ਨਗਾਰਾ। ਸੈਨਾ ਤਯਾਰਅਰੂਢਿ ਹਯ ਧਰਿ ਸ਼ਸਤ੍ਰ ਦੁਧਾਰਾ॥੨॥ਥਰਹਰਿ ਕੰਪਹਿ ਗ੍ਰਾਮ ਪੁਰਿ ਸੁਨਿ ਮਾਰ ਬਕਾਰਾ।ਪਰਹਿ ਧੂਮ ਦਲ ਚਲਨਿ ਕੀ ਮਿਲਵਤਿ ਸਿਰਦਾਰਾ। ਭੋਰ ਦੇਤਿ ਬਹੁ ਭਾਂਤਿ ਕੀ ਮੁਖ ਬਿਨੈ ਬਖਾਨੈਂ। ਅਭੈ ਦਾਨ ਤਿਹ ਦੇਤਿ ਪ੍ਰਭੁ ਨਹਿੰ ਚਿੰਤਾ ਠਾਨੈ॥੩॥ਦਧੀ ਦੁਘਧ ਬਹੁ ਦੇ ਮਿਲੈਂ ਸ਼੍ਰੀ ਪ੍ਰਭੁ ਮੁਖ ਦੇਖੈਂ।–ਰਘੁਬਰ ਤਨੁ ਸ਼੍ਰੀ ਕ੍ਰਿਸ਼ਨ ਇਹ–ਮਤਵੈਤ ਪਰੇਖੈਂ। ਲਖਹਿੰ ਸਫਲਤਾ ਹੋਰਿ ਕੈ ਲੈ ਲਾਭ ਸੁ ਨੈਨਾ। ਜਨੁ ਸਕੋਲਿਕੈ ਸੌਂਦਰਜ ਰਚਿ ਬਿਧ ਸੁਖ ਦੈਨਾ[4]॥੪॥ ਇਕ ਰਾਨੀ ਕੋ ਰਾਇ ਪੁਰਿ ਗ੍ਰਾਮਹਿ ਕੋ ਨਾਮੁ। ਕਰਤਿ ਰਾਜ ਰਾਨੀ ਤਹਾਂ ਸੁਤ ਜਿਸ ਅਭਿਰਾਮੁ। ਆਨੰਦਪੁਰਿ ਕੋ ਪੰਥ ਮੈਂ ਚਲਤਯੋ ਨਿਯਰਾਵਾ।ਸੁਨਿ ਸਤਿਗੁਰਆਗਵਨ ਕੌ ਤਿਨਮੋਦ ਬਢਾਵਾ॥੫॥ [5]ਪੁਰਵਤਿ ਹੈਂਮਨ ਕਾਮਨਾਪਿਖਿ ਸ਼ਰਧਾ ਧਾਰੀ।ਕਰਹਿ ਭਾਵ ਸਭਿ ਰਿਦੈ ਕੋ ਦੇਂ ਸਭਿ ਸੁਖ ਭਾਰੀ'।ਇੱਤਯਾਦਿਕ ਜਸੁ ਸ਼ੋ੍ਨਸੁਨਿ[6]ਦਲਸੰਗ ਘਨੇਰਾ। ਹਰਹਿੰ, ਦੇਹਿੰ[7] ਛਿਤ ਰਾਜ ਕੋ, ਸਮਰੱਥ ਬਡੇਰਾ' ॥ ੬॥ ਨਿਕਸੀ ਬਾਹਿਰ ਮਗ ਜਹਾਂ ਹੁਇ ਖਰੀ ਅਗਾਰੀ। ਕਲਗ਼ੀਧਰ ਆਵਤਿ ਪਿਖੇ ਹਯ ਕੀ ਅਸਵਾਰੀ।ਗ੍ਰੀਵ ਨੀਵ ਕਰਿ ਜੋਰਿ ਕਰ ਆਈ ਜਬਿ ਨੇਰੇ।ਖਰੇ ਭਏ ਪਿਖਿ ਭਾਵ ਕੌ ਜਨ ਬਸੀ ਬਡੇਰੇ' ॥ ੭ ॥ ਬਿਚ ਰਕਾਬ ਕੇ ਪਗ ਕਮਲ[8] ਸਿਰ

---

[1]ਅਨੰਦ ਪੁਰ ਨੂੰ। [2]ਸਿੰਘਾਂ ਨੇ। [3]ਟੋਕਾ ਸਾਹਿਬ ਨਾਮੇ ਗੁਰਦਵਾਰਾ ਨਾਹਨ ਰਾਜ ਵਿਚ ਅਜੇ ਵੀ ਹੈ। [4]ਜਾਣੋ ਇਕੱਠੀ ਕਰਕੇ ਸੁੰਦਰਤਾਈ ਬਿਧਾਤਾ ਨੇ ਸੁਖਦਾਤਾ (ਗੁਰੂ ਜੀ ਦਾ ਸ਼ਰੀਰ) ਰਚਿਆ ਹੈ। [5]ਇਹ ਖਾਤਰ ਸੁਣੀ ਕਿ"""। [6]ਹਰ ਸਕਦੇ ਤੇ ਦੇ ਸਕਦੇ ਹਨ। [7]ਜੋ ਬਹੁਤ ਹੀ ਦਾਸਾਂ ਦੇ ਅਧੀਨ ਹਨ। [8]ਚਰਨਾਂ ਕਮਲਾਂ ਤੇ।

ਤਾਂਹਿ ਟਿਕਾਵਾ।ਹਾਥਨਿ ਸਾਥ ਸਪਰਸ਼ ਕਰ ਦ੍ਰਿਗ ਮੁਖ ਪਰ ਲਾਵਾ। "ਮੈਂ ਸੇਵਕਨੀ ਹੋ ਪ੍ਰਭੂ ! ਨਿਜ ਕਰੁਨਾ ਕੀਜੈ। ਉਤਰਿ ਲਗਾਵੋ ਸਿਵਰ ਨਿਜ ਮਮ ਭਾਵ[1] ਪੁਰੀਜੈ ॥ ੮ ॥ ਜਥਾ ਸ਼ਕਤਿ ਸੇਵਾ ਕਰੋਂ ਸ਼ਰਧਾ ਉਰ ਮੇਰੇ। ਕਦਮ ਪਦਮ ਨਿਜ ਸਦਮ ਮਹਿੰ[2]ਫੇਰੋ ਮੁਖ ਹੇਰੋ।ਨਿਸਾ ਬਸੋ, ਸੁਤ ਅਲਪ ਬਧ ਤੁਮ ਚਰਨੀ ਲਾਵਹੁ ।–ਚਲਹਿ ਬੰਸ ਨਿਜ ਜਗਤ ਮਹਿੰ–ਸੁਖ ਜੁਤ ਬਰ ਪਾਵਹੁ' ॥੯॥ ਹੇਰਿ ਪ੍ਰੇਮ ਰਾਨੀ ਰਿਦੈ ਮਾਨਜੋ, 'ਹੁਇ ਛੋਰਾ'। ਹੁਕਮ ਦਯੋ, ਉਤਰੇ ਪ੍ਰਭੂ,ਪਿਖਿ ਥਾਨ ਅਛੇਰਾ।ਤੰਬੂ ਸ਼ਮਿਯਾਨੇ ਤਨੇ ਹਯ ਲੈਨ[3] ਲਗਾਏ।ਜਹਿੰ ਕਹਿੰ ਸਿੱਖਨਿ ਸੁਭਟ ਗਨ ਬ੍ਰਿੱਸਾਮ ਸੁ ਪਾਏ॥ ੧੦॥ ਰਾਨੀ ਅੰਤਰਜਾਇ ਕਰਿ ਪਠਿ ਕਰਿ ਤ੍ਰਿਣ ਦਾਨਾ।ਸੇਵਾਕਰਿ ਸਭਿ ਭਾਂਤਿ ਕੀ ਘ੍ਰਿਤ ਬਹੁ ਮਿਸ਼ਟਾਨਾ। ਸੁਖਮ ਚਾਵਰ ਚੂਨ ਬਹੁ ਦੀਨਸਿ ਮਨ ਭਾਏ। ਸਭਿ ਦਲ ਲੈ ਕਰਿ ਅਸਨ ਕ੍ਰਿਯ ਦ੍ਵਿੰਜਨ ਸ਼ੁਭ ਖਾਏ॥੧੧॥ਬਹੁਰ ਪਠੇ ਨਿਜ ਮਨੁਜ ਤਬਿ ਬਿਨਤੀ ਇਮ ਗਾਈ।'ਅੰਤਰ ਆਵਹਿੰ ਪ੍ਰਾਤਿ ਕੋ ਲੈ ਸਿਖ ਸਮੁਦਾਈ। ਅਚਹਿੰ ਅਹਾਰਨਿ ਬੈਠਿ ਕਰਿ ਹੁਇ ਭੌਨ ਪੁਨੀਤਾ। ਇਕ ਮੁਕਾਮ ਪ੍ਰਭੁ ਜੀ ਕਰਹਿੰ ਆਸਾ ਮੁਹਿ ਚੀਤਾ' ॥ ੧੨ ॥ ਸੁਪਤਿ ਜਥਾ ਸੁਖ ਸਭਿ ਭਏ ਕਰਿ ਖਾਨ ਰੁ ਪਾਨਾ।ਨ੍ਰਿਪਨੀ[4] ਉਠਿ ਬਡ ਪ੍ਰਾਤਿਕੋ ਕਰਿਵਾਇ ਸ਼ਨਾਨਾ।ਪੂਪ,ਤਿਹਾਵਲ, ਪੂਰਕਾ[5] ਰੁਚਿ ਸੋਂ ਕਰਿਵਾਏ।ਵੜੇ, ਕਚੌਰੀ, ਦਧਿ ਮਿਲਨ,ਪਾਇਸੁ[6] ਸਮੁਦਾਏ॥ ੧੩॥ ਘ੍ਰਿਤ ਭੁੰਚਤਿ[7] ਚਾਵਰ ਕਰੇ ਜੁਗ ਭਾਂਤਿ ਲੈ ਮੇਰੇ। ਮਧੁਰ ਸਲਵਣ ਪੂਕਾਰ ਕੈ ਸੁਖਮ ਬਹੁ ਤੇਰੇ। ਡਾਰਿ ਮਸਾਲੇ ਅਨਿਕ ਬਿਧਿ ਮੇਵੇ ਗਨ ਪਾਏ।ਸੂਪ[8] ਕਰੀ ਬਹੁ ਭਾਂਤਿ ਕੀ ਅਤਿ ਸ੍ਵਾਦ ਉਪਾਏ ॥ ੧੪ ॥ ਸੂਪਕਾਰ ਚਾਤੁਰ ਮਹਾਂ ਤਿਨ ਢਿਗ ਹੁਇ ਰਾਨੀ। ਰੀਤਿ ਬਤਾਵਤਿ ਅਨਿਕ ਬਿਧਿ ਬਡ ਸੁਮਤਿ ਸਯਾਨੀ। ਇਤ ਸਤਿਗੁਰ ਜਬਿ ਪ੍ਰਾਤਿ ਭੇ ਕਰਿ ਸੌਚ ਸ਼ਨਾਨਾ।ਬਿਰੇ ਅਨੰਦਕੇ ਧਯਾਨ ਮਹਿੰ ਜਹਿ ਭੇਦ ਨ ਨਾਨਾ[9] ॥ ੧੫ ॥ ਗਾਇੰ ਰਬਾਬੀ ਵਾਰ ਕੋ ਧੁਨਿ ਅਧਿਕ ਸੁਹਾਵੈ।ਬ੍ਰਿੰਦ ਰਾਗ ਅਰੁ ਰਾਗਨੀ ਹਰਖਾਇ ਸੁਨਾਵੈਂ।ਗੁਰਬਾਨੀ ਕੋ ਪਾਠ ਬਹੁ ਸਿਖ ਕਰੈਂ ਸੁਜਾਨਾ।ਜਪੁਜੀ ਆਦਿਕ ਸੁਖਮਨੀ ਜਿਨ ਪ੍ਰੰਨ ਮਹਾਨਾ।

---

[1]ਮੇਰੀ ਭਾਵਨਾ। [2]ਆਪਣੇ ਘਰ ਵਿੱਚ। [3]ਕਤਾਰ। [4]ਰਾਣੀ। [5]ਪੂਰੀਆਂ। [6]ਖੀਰ। [7]ਘਿਉ ਵਿੱਚ ਭੁੰਨ ਕੇ। [8]ਰਸੋਈ। [9]ਜਿਸ ਪ੍ਰਭੂ ਵਿੱਚ ਨਾਨਾਪਨ ਦਾ ਭੇਦ ਨਹੀਂ।

॥ ੧੬ ॥ ਇਸ ਬਿਧਿ ਭਯੋ ਪ੍ਰਕਾਸ਼ ਦਿਨ ਧਰਿ ਚੀਰ ਸਰੀਰਾ ਸ਼ਸਤ੍ਰ ਸਜੇ ਸਭਿ ਅੰਗ ਮਹਿ ਪ੍ਰਭੁ ਗੁਨੀ ਗਹੀਰਾ। ਹੁਤੇ ਜੁ ਨਰ ਪਰਧਾਨ ਤਿਹ ਰਾਨੀ ਸੁ ਪਠਾਏ। 'ਬਿਨਤੀ ਕਰਿ ਆਨੋ ਪ੍ਰਭੂ ਸਿਖ ਜੁਤਿ ਸਮੁਦਾਏ' ॥ ੧੭ ॥ ਰਾਏ[1] ਚੌਪ ਜੁਤਿ ਦਰਸ ਕਰਿ ਪਗ ਬੰਦਨ ਠਾਨੀ।'ਮਹਾਰਾਜ ਅੰਡਰ ਦੁਰਗ ਪਰਤੀਖਤਿ ਰਾਨੀ। ਨਾਨਾ ਭੋਜਨ ਤਯਾਰ ਹੈਂ, ਕਰੁਨਾ ਅਬਿ ਕੀਜੈ। ਦਾਸਨ ਕੀ ਆਸ਼ਾ ਪੁਰਹੁ, ਉਰ ਆਨੰਦ ਦੀਜੈ' ॥੧੮॥ਉਠਿ ਕਰਿ ਗਮਨੋ ਸ਼੍ਰੀ ਪ੍ਰਭੂ ਲੇ ਸਿਖ ਸਮੁਦਾਏ। ਦਯਾਰਾਮ ਨੰਦ ਚੰਦ ਕੌ ਤੂੰ ਭ੍ਰਾਤ ਬੁਲਾਏ। ਨਾਮ ਮਾਹਿਰੀ ਚੰਦ ਜਿਸ ਅਰੁ ਰੀਗਾਰਾਮੰ। ਚੰਦਗੁਲਾਬ ਸੁ ਝੀਸਰੋ ਜਿਨ ਤਨ ਅਭਿਰਾਮੰ ॥ ੧੯॥ ਇੱਤਯਾਦਿਕ ਸਭਿ ਸੰਗ ਲੈ ਗੁਰ ਦੁਰਗ ਪ੍ਰਵੇਸ਼ੇ। ਉਠਿ ਰਾਨੀ ਆਗੈ ਅਈ ਹਿਤ ਮਾਨ ਵਿਸ਼ੇਸ਼ੇ।ਚਰਨ ਕਮਲ ਪਰ ਪੁੱਤ੍ਰ ਕੌ ਸਿਰ[2] ਦੀਨਿ ਟਿਕਾਈ। ਪੁਨ ਅਭਿਬੰਦਨ ਆਪ ਕਰਿ ਪਿਖਿ ਮੁਖ ਹਰਖਾਈ ॥੨੦॥ ਫਰਸ਼ ਕਰੇ ਬਹੁ ਭਾਂਤਿ ਕੇ ਘਰ ਬਿਖੈ ਬਿਸਾਲਾ। ਇਕ ਚੌਂਕੀ ਸੁੰਦਰ ਤਸੀ ਆਸਨ ਸ਼ੁਭ ਛਾਲਾ। ਕਰੇ ਬਿਛਾਵਨਿ ਤਹਿ ਪ੍ਰਭੂ ਢਿਗ ਅਪਰ ਬਿਠਾਏ। ਹਿਤ ਅਹਾਰ ਚੋਕੀ ਦੁਤੀ ਭਾਸੀ ਅਗੁਵਾਏ॥੨੧॥ ਭੁੱਖ ਭੋਜ ਭੁੰਜਨਨਿ ਕੋ* ਲੇਹਜ ਅਰੁ ਚੋਸਾ[3]। ਨਿਕਟ ਬੈਠਿ ਰਾਨੀ ਤਬੈ ਸ਼ੁਭ ਥਾਰ ਪਰੋਸਾ। ਦਿਜ ਤੇ ਸੋ ਉਚਵਾਇ ਕੈ ਆਨਸੋ ਤਤਕਾਲਾ। ਅੱਗੂ ਧਰਸੋ ਸਤਿਗੁਰੂ ਕੇ ਧਰਿ ਭਾਉ ਬਿਸਾਲਾ ॥੨੨॥ ਸੁਖਕਾਰ ਕਰਿ ਸ਼ੀਘ੍ਰਤਾ ਸਭਿ ਕੋਰ ਅਗਾਰੀ। ਥਾਰ ਪਰੋਸੇ ਅੱਗੂ ਧਰਿ ਬਹੁ ਦੋਇ ਅਹਾਰੀ। ਅਚਵਨ ਲਾਗੇ ਸ੍ਵਾਦ ਗਨ ਰਾਨੀ ਹੁਇ ਠਾਂਢੀ।ਕਰਤਿ ਬੀਜਨਾ ਆਪ ਹੀ ਬਹੁ ਸ਼ਰਧਾ ਬਾਢੀ ॥੨੩॥ ਮਧੁਰ, ਸਲਵਣ, ਸੁਅਮਲ ਬਿਧਿ[4], ਪੁਨ ਤਿਕਤ, ਕਖਾਧਾ[5]। ਸ੍ਵਾਦ ਲਗੇ ਬਹੁ ਭਾਂਤਿ ਕੇ ਅਤਿ ਰੁਚਿ ਕਰਿ ਖਾਧਾ। ਸਕਲ ਸਰਾਹਹਿ ਅਚਵ ਕਰਿ ਸ਼ੁਭ ਬਨਸੋਂ ਅਹਾਰਾ। ਤ੍ਰਿਪਤਾਏ ਜਲ ਸੀਤ ਪਿਯ ਕਰ ਬਦਨ ਪਖਾਰਾ ॥ ੨੪ ॥ ਥਾਤੀ ਲੇ ਕਰਿ ਦਰਬ ਕੀ ਗੁਰ ਧਰਿ ਅਗੁਵਾਏ। ਪੁਨ ਨੰਦਨ ਕੋ ਹਾਥ ਗਹਿ ਚਰਨਨ ਪਰ ਪਾਏ। ਹੁਇ ਪ੍ਰਸੰਨ ਸ਼੍ਰੀ ਪ੍ਰਭੁ ਕਹਸੋ 'ਸਿਰ ਕੇਸ ਰਖੀਜੈ। ਆਯੁਧ ਬਿਦ੍ਯਾ ਕੋ ਬਿਖੈ ਸੁਤ ਨਿਪੁਨ[6]

---

[1]ਪ੍ਰਧਾਨ ਗਏ (ਗੁਰੂ ਜੀ ਪਾਸ)। [2]ਪੁੱਤ੍ਰ ਦਾ ਸਿਰ। [3]ਭੁੱਖ, ਭੋਜ ਲੇਹਜ, ਤੇ ਚੋਸਾ, ਚਾਰ ਪ੍ਰਕਾਰ ਦੇ) ਭੋਜਨ (ਤਿਆਰ ਕੀਤੇ)[ਦੇਖੋ ਰਾਸ ੪ ਅੰਸੂ ੩੨ ਅੰਕ ੧੨]। [4]ਖੱਟੀ ਤਰ੍ਹਾਂ ਦੇ। [5]ਫਿਰ ਤ੍ਰਿਖੇ ਭਾਵ ਕਰਾਰੇ ਤੇ ਕਸੈਲੇ (ਕਰੇਲੇ, ਆਦਿ)। [6]ਪ੍ਰਬੀਨ। *ਪਾ:—ਅਤਿ ਭੋਜਨ ਸੁੰਦਰ ਕਿਯੇ।

ਕਰੀਜੈ'[1]॥੨੫॥ਹਾਥ ਜੋਰਿ ਬੋਲੀ ਤਬੈ 'ਤੁਰਕਨਿ ਬਡ ਰਾਜਾ। ਖੁਨਸਹਿੰ ਦੁਸ਼ਟ ਬਿਲੋਕ ਕੈ ਕਰਿ ਦੈਹਿੰ ਕੁਕਾਜਾ'। ਛੁਨ ਫੁਰਮਾਯੋ ਸ਼੍ਰੀ ਗੁਰੂ 'ਨਹਿੰ ਮਾਨਹੁ ਤ੍ਰਾਸਾ। ਕੇਤਿਕ ਦਿਨ ਇਨ ਰਾਜ ਹੈ ਫਿਰ ਹੋਇ ਬਿਨਾਸ਼ਾ॥੨੬॥ ਤਉ ਜਿ ਰਾਖਹੁ ਕੇਸ ਨਹਿ ਕੇਤਿਕ ਦਿਨ ਆਨਾ[2]। ਸਿੰਘ ਨਾਮ ਅਬਿ ਜੋ ਰਖਹੁ ਨਿਜ ਬੰਸ ਮਹਾਨਾ। ਪੰਥ ਹਮਾਰੋ ਜਬਿ ਵਧੈ ਲੈ ਤੁਰਕਨ ਰਾਜੂ[3]। ਰਾਖਹਿੰਗੇ ਤਬਿ ਕੇਸ ਇਹ ਸਰਿਹੈਂ ਸਭਿ ਕਾਜੂ॥ ੨੭ ॥ ਉਥਲ ਪਥਲ ਫਿਰ ਰਾਜ ਹੁਇ ਨਹਿੰ ਮਿਟਹਿ ਤੁਹਾਰੋ[4]। ਤਬਹਿ ਬੰਸ ਮਿਲਿ ਖਾਲਸੇ ਸਗਰੇ ਸੁਖ ਧਾਰੋ'। ਖੜਗ ਸਿਪਰ ਗੁਰ ਆਪਨੇ ਰਾਜੇ ਸੁਤ[5] ਦੀਨੋ। 'ਗੁਰ ਸਥਾਨ ਰਚਿ ਕਰਿ ਰਖਹੁ ਪੂਜਹੁ ਹਿਤ ਭੀਨੇ॥ ੨੮ ॥ ਪੁਰਵਹੁ ਮਨ ਕੀ ਕਾਮਨਾ ਸਗਰੇ ਸੁਖ ਪਾਵਹੁ। ਪੰਚਾਮ੍ਰਿਤ ਆਗੇ ਧਰਹੁ ਅਰਦਾਸ ਕਰਾਵਹੁ। ਭੀਰ ਪਰੀ ਮਿਟਿ ਜਾਇ ਹੈ, ਜੋ ਹੋਇ ਭਿਲਾਖਾ। ਸੋ ਪੂਰਨ ਤਹਿੰ ਹੋਹਿਗੀ ਨਿਤ ਹੁਇ ਹੈ ਰਾਖਾ[6]॥ ੨੯ ॥ ਗ੍ਰਿਹਣ ਕਰਹੁ, ਗ੍ਰਿਹ ਰਾਖੀਐ' ਸਨਮਾਨ ਸਮੇਤਾ। ਪੁਸ਼ਪ ਧੂਪ ਨਿਤ ਦੀਜੀਅਹਿ ਨਿਜ ਪਿਖਹੁ ਨਿਕੇਤਾ'। ਸ਼੍ਰੀਮੁਖ ਤੇ ਸਭਿ ਬਚਨ ਸੁਨਿਰਾਲੀ ਹਰਖਾਨੀ।ਛਾਦਿ ਬਸਤ੍ਰ ਤੇ ਹਾਥਜੁਗ ਝੁਕਿ ਹੈ ਅਗਵਾਨੀ॥੩੦॥ 'ਮਹਾਰਾਜ ਤੁਮ ਦਾਤ ਬਡ ਕੋ ਸਕੈ ਮਿਟਾਈ। ਪ੍ਰੇਮ ਬਸੀ ਦ੍ਰਿੜ੍ਹ ਬਿਰਦ ਹੈ ਪੁਨ ਦਯਾਲ ਗੁਸਾਈਂ'। ਸਤਿਗੁਰ ਕਰ ਅਰਬਿੰਦ ਤੇ ਬਖਸ਼ੀ ਲਖਿ ਦਾਸਾ[7]।ਹਾਥਨਿ ਪਰ ਰਾਨੀ ਧਰੇ ਉਰ ਆਨੰਦ ਰਾਸਾ ॥੩੧॥ਪੁਨ ਸਿਰ ਪਰ ਧਰਿ ਚੌਂਪ ਸੌਂ ਸੁਤ ਸੀਸ ਛੁਹਾਏ। ਕਸਨੋ ਬਿਛੌਨ ਪ੍ਰਯੰਕ ਪਰ[8] ਸਨਮਾਨਟਿਕਾਏ।ਇੰਤਮਾਦਿਕ ਬਰ ਦੇਇ ਗੁਰਠਾਂਢੇ ਭਏ ਹੋਏ। ਵਹਿਰ ਚਲਨ ਕੌ ਚਿਤ ਚਹਯੋ ਰਾਨੀ ਦ੍ਰਿਗ ਜੋਏ॥ ੩੨ ॥ ਚਲੀ ਸੰਗ ਕਰ ਜੋਰਤੀ ਕਰਿਬੇ ਸਨਮਾਨਾ।ਵਹਿਰ ਦੁਰਗ ਨਿਕਸੀਜਬਹਿ ਸ਼੍ਰੀ ਬਦਨ ਬਖਾਨਾ। 'ਥਿਰਹੁ, ਗੁਰੂ ਸਿਮਰਹੁ ਸਦਾ, ਪਰਲੌਕ ਸੁਧਾਰਹੁ। ਚਲਹਿ ਬੰਸ, ਹੁਇ ਰਾਜ ਥਿਰ, ਨਿਤ ਹਰਿ ਉਰਧਾਰਹੁ'॥ ੩੩ ॥ ਇਮ ਧੀਰਜ ਦੈ ਕਰਿ ਗਏ ਪ੍ਰਭੁ ਮਹਾਂ ਕ੍ਰਿਪਾਲਾ।ਮੁਕਤਿ ਆਦਿ ਬਖਸ਼ਨਕਰਹਿੰ ਪਿਖਿ ਪ੍ਰੇਮ ਬਿਸਾਲਾ। ਇਸ ਬਿਧਿ ਲਖਿ ਜੋ ਭਜਤਿ ਨਹਿੰ ਸੋ ਅਤਿ ਮਤਿ

[1]ਕੋਸੀ ਸ਼ੁਭ ਮਿਰਯਾਦਾ ਦੱਸੀ ਹੈ। [2]ਹੋਰ ਕਿੰਨੇ ਕੁ ਦਿਨਾਂ ਨੂੰ। [3]ਤੁਰਕਾਂ ਦਾ ਰਾਜ ਲੈ ਲਵੇਗਾ (ਪੰਥ)। [4]ਤੇਰਾ ਰਾਜ ਨਹੀਂ ਮਿਟੇਗਾ। [5]ਰਾਜੇ ਦੇ ਪੁੱਤ੍ਰ ਨੂੰ। [6](ਗੁਰੂ) ਰਾਖਾ ਹੋਸੀ। [7](ਸ਼ਸਤ੍ਰ) ਗ੍ਰਹਿਣ ਕਰੋ ਤੇ ਘਰ ਰੱਖੋ। [8]ਦਾਸ ਜਾਣ ਕੇ ਬਖਸ਼ੀ (ਖੜਗ ਸਿਪਰ)। [9]ਬਿਛਾਵਣੇ ਨਾਲ ਕੱਸੇ ਪਲੰਘ ਪਰ।

ਹੀਨਾ। ਦੁਹੂੰ ਲੋਕ ਮਹਿ ਕਿਤਹੁੰ ਕੋ ਕਾਜ ਨ ਕਰਿ ਲੀਨਾ॥ ੩੪॥ ਦਿਨ ਬਿਤਾਇ ਪੁਨ ਨਿਸਾ ਕੋ ਸੁਪਤੋ ਸੁਖ ਪਾਏ। ਬਡੀ ਪ੍ਰਾਤਿ ਜਾਗੋ ਪ੍ਰਭੂ ਨਿਤ ਕ੍ਰਿਯਾ ਸਜਾਏ[1]। ਕਵੀਸ਼ਰ ਤਹਾਂ ਕੋ ਹੋਰੋ ਸਿਰਦਾਰਾ। ਅਬਿ ਲੌ ਮਾਨਹਿੰ ਦੁਰਗ ਮਹਿੰ ਸ਼ੁਭ ਥਾਨ ਸੁਧਾਰਾ*॥ ੩੫॥ ਦ੍ਵੈ ਭ੍ਰਾਤਾ ਥੇ ਹਮ ਪਿਖੇ, ਗੁਰ ਬਰ ਨਿਤ ਸਾਚਾ। ਭਈ ਪ੍ਰਾਤਿ ਗੁਰ ਹੇਰਿ ਕੈ ਮੁਖ ਕੂਚ ਉਬਾਚਾ। ਕਰਨੋ ਅਰੂਢਨਿ ਹਯ ਤਬਹਿ ਮਾਰਗ ਮਹਿੰ ਚਾਲੇ। ਕਰਤਿ ਨਿਹਾਲ ਅਨੇਕ ਕੋ ਪ੍ਰਭੂ ਮਹਾਂ ਕ੍ਰਿਪਾਲੇ॥ ੩੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਰਾਇ ਪੁਰ ਰਾਣੀ' ਪ੍ਰਸੰਗ ਬਰਨਨੰ ਨਾਮ ਚਤੁਰ ਤ੍ਰਿੰਸਤੀ ਅੰਸੁ॥ ੩੪॥

੩੫. [ਕੀਰਤਿ ਪੁਰਿ। ਆਨੰਦ ਪੁਰਿ ਆਉਣਾ]।

ਦੋਹਰਾ॥ ਬਜਨੋ ਨਗਾਰਾ ਕੂਚ ਕੋ ਕੰਪਤਿ ਨ੍ਰਿਪ ਸੁਨਿ ਤੀਰ[2]। ਮੁਦਤ ਹੋਤਿ ਸੇਵਕ ਸਕਲ 'ਚਢਨੋ ਗੁਬਿੰਦ ਸਿੰਘ ਬੀਰ'॥ ੧॥ ਨਿਸਾਨੀ ਛੰਦ॥ ਸੈਨ ਸੰਗ ਉਰਜ਼ ਚਲੀ ਨਭ ਮਹਿੰ ਰਜ ਛਾਈ। ਮਿਲਹਿੰ ਗ੍ਰਾਮ ਦੇ ਭੇਟ ਕੋ ਲੇ ਦ੍ਰਰ-ਸ਼ਨ ਪਾਈ। ਦੇਤਿ ਰਜਤਪਨ, ਕੋ ਦਧੀ, ਕੋ ਘਟ ਭਰ ਪੈ ਕੋ[3]। ਕੋ ਆਨਤਿ ਮਿਸ਼ਟਾਨ ਕੋ, ਪਗ ਸੀਸ ਲਗੈ ਕੋ॥ ੨॥ ਭਾਖਹਿੰ ਸੁਜਸ ਪ੍ਰਤਾਪ ਕੋ ਪ੍ਰਭੂ ਕੋਰ ਬਿਸਾਲਾ। ਕਰਹਿੰ ਹਜ਼ਾਰਹੁੰ ਬੰਦਨਾ ਜਿਤ ਦ੍ਰਿਸ਼ਟਿ ਕ੍ਰਿਪਾਲਾ। ਦਿਨ ਮਹਿੰ ਗਮਨਤਿ ਪੰਥਕੋ, ਬਡ ਘਾਮ ਥਿਰੈਤੇ[4]। ਬਸਹਿੰ ਤਹਾਂ ਪੁਨ ਜਾਮਨੀ ਬਿਸਰਾਮ ਕਰੈਤੇ॥ ੩॥ ਦਿਨਪ੍ਰਤਿ ਇਮ ਕਰਿ ਕੂਚ ਕੋ ਮਗ ਉਲੰਘਨੋ ਸਾਰਾ। ਸ਼੍ਰੀ ਕੀਰਤਿਪੁਰਿ ਤੀਰ ਮਹਿੰ ਡੇਰਾ ਨਿਜ ਡਾਰਾ। ਸ਼੍ਰੀ ਮੁਖ ਤੇ ਫੁਰਮਾਇਓ† 'ਬਹੁ ਕਰਹੁ ਕਰਾਹੁ'। ਉਤਰਿ ਕਰਨੋ ਇਸ਼ਨਾਨ ਕੋ ਨਿਰ-ਮਲ ਜਲਮਾਂਹੁ॥ ੪॥ ਬੰਧਿਸੀਸ ਉਸ਼ਨੀਕ[5] ਕੋ ਪੁਨ ਜਿਗਾਸਜਾਈ। ਕਲਗ਼ੀ ਧਰੀ ਉਤੰਗ ਬਰ ਝੂਲਤਿ ਛਬਿ ਪਾਈ। ਅਭਿਰਾਮਾ ਜਾਮਾ ਪਹਿਰ ਕਸਿ ਕਟ ਸ਼ਮਸ਼ੇਰੰ। ਭਾਥਾ ਗਰ[6], ਧਨੁ ਕਰ ਗਹੇ, ਬਨ ਕਰਿ ਸਮ ਸ਼ੇਰੰ॥ ੫॥ ਗਏ ਪਿਤਾਮਾ ਥਾਨ ਕੋ ਭਟ ਸੰਗ ਮਹਾਨੇ। ਕਰ ਜੋਰੀ ਕਰਿ ਬੰਦਨਾ ਅਰਦਾਸ ਬਖਾਨੇ। ਬੈਠਿ ਲਗਾਇ ਦਿਵਾਨ ਕੋ ਦਰਸਤਿ ਬਰ ਬੀਰੰ। ਆਇ ਰਬਾਬੀ ਗਾਨ ਕਰਿ ਧੁਨਿ ਰਾਗ ਗਹੀਰੰ॥ ੬॥ ਤਬਿ ਪੰਚਾਮ੍ਰਿਤ ਬ੍ਰਿੰਦ ਕੋ ਬਰਤਾ-ਵਨ ਕੀਨਾ। ਪੁਰਿ ਜਨ ਦਰਸਤਿ ਦੁਤਿ ਅਧਿਕ ਸਭਿਹਿਨ ਸੋ[7] ਲੀਨਾ।

[1]ਨਿਤ ਦੀ ਕ੍ਰਿਯਾ ਸੋਧ ਕੇ। [2]ਪਾਸ ਦੇ ਰਾਜੇ। [3]ਘੜਾ ਭਰਕੇ ਦੁੱਧ ਦਾ। [4]ਬੜੀ ਧੁੱਪ ਵੇਲੇ ਟਿਕਾਉ ਕਰਦੇ ਹਨ। [5]ਦਸਤਾਰ। [6]ਗਲੇ ਵਿਚ। [7]ਉਹ, ਭਾਵ ਕੜਾਹ ਪ੍ਰਸ਼ਾਦ।

*ਗੁਰਦਵਾਰਾ ਕਿਲ੍ਹੇ ਵਿਚ ਅਜੇ ਹੈ। †ਪਾ:—ਫੁਰਮਾਯੋ।

ਸੂਰਜਮੱਲ ਕੇ ਪੌਤ੍ਰ ਦੁਇ ਹੁਲਸਾਵਤਿ ਆਏ।ਕਰਿ ਦਰਸ਼ਨ ਗੁਰ ਤਰਨਿ ਕੌ[1] ਦ੍ਰਿਗ ਕਮਲ ਖਿਰਾਏ ॥ ੭ ॥ ਕੁਸ਼ਲ ਪ੍ਰਸ਼ਨ ਕਰਿ ਦੁਹਨ ਕੌ ਸਨਮਾਨਿ ਬਿਠਾਏ। 'ਪ੍ਰਭੁ ਜੀ ਤੁਮਰੀ ਕ੍ਰਿਪਾ ਤੇ ਦਿਨ ਸੁਖੀ ਬਿਤਾਏ। ਰਹੇ ਪ੍ਰਤੀਖਤਿ ਆਪ ਕੋ ਅਬਿ ਆਵਨ ਕੀਨੋ।ਤੁਮ ਬਿਨ ਚਿਤ ਪਰਚਯੋ ਨਹੀਂ ਨਿਤ ਸਿਮਰਨ ਲੀਨੋ' ॥੮॥ਮੁਸਕਾਨੇ ਸ਼੍ਰੀ ਪ੍ਰਭੁ ਕਹਯੋ 'ਅਬਿ ਰਹੀਅਹਿ ਪਾਸਾ। ਆਨੰਦਪੁਰਿ ਨਿਜ ਇਸਮ[2]ਕੋ ਕਰਿਹੈਂ ਬਹੁ ਬਾਸਾ'। ਸੰਧਯਾ ਲਖਿ ਰਹਿਰਾਸ ਕੌ ਪਠਿ ਸੁਨਿ ਤਿਸ ਕਾਲਾ। ਥਾਨ ਪਿਤਾਮਹਿ ਕੋ ਨਮੋ ਕਰਿ ਪ੍ਰਕ੍ਰਮ[3] ਕ੍ਰਿਪਾਲਾ॥੯॥ਸਨੇ ਸਨੇ ਨਿਜ ਸਿਵਰ ਕਉ ਚਲਿਆਇ ਗੁਸਾਈਂ। ਰਾਇ ਗੁਲਾਬ ਸ਼ਿਆਮ ਸਿੰਘ ਸੰਗ ਦੋਨਹੁੰ ਭਾਈ। ਜਥਾ ਸ਼ਕਤਿ ਸੇਵਾ ਕਰੀ ਸਤਿਗੁਰ ਹਰਖਾਏ। ਸੁਪਤਿ ਜਥਾ ਸੁਖ ਜਾਮਨੀ ਬਿਸ੍ਰਾਮ ਸੁ ਪਾਏ॥ ੧੦॥ਬਡੀ ਪ੍ਰਾਤਿ ਉਠਿ ਕੈ ਪ੍ਰਭੂ ਕਰਿ ਸੋਚ ਸ਼ਨਾਨਾ। ਬਜਯੋ ਦਮਾਮਾ ਕੂਚ ਕੋ ਜਨੁ ਘਨ ਗਰਜਾਨਾ। ਚਢਿ ਮਤੰਗ ਪਰ ਸਤਿਗੁਰੂ ਪੁਰਿ ਚਹੁੰ ਪ੍ਰਵੇਸ਼ਾ। ਸਾਧੁਧ ਜੋਧਾ ਹਯ ਚਢੇ ਚਲਿ ਸੰਗ ਅਸ਼ੇਸ਼ਾ[4] ॥੧੧॥ ਸੁਧ ਅਨੰਦ ਪੁਰਿ ਕੌ ਗਈ 'ਪਹੁੰਚੇ ਪ੍ਰਭੁ ਆਈ'।ਸੁਨਿ ਸੁਨਿ ਸਭਿਕੋ ਅਨੰਦ ਉਰ ਬਜਿ ਉਠੀ ਬਧਾਈ। ਕਰੀ ਮਾਰਜਨ[5] ਸਭਿ ਗਰੀ[6] ਛਿਰਕਾਉ ਬਿਸਾਲਾ। ਮੰਗਲ ਨਾਨਾ ਭਾਂਤਿ ਕੋ ਗੁੰਦਤਿ ਗਨ ਮਾਲਾ ॥੧੨॥ ਹੋਤਿ ਹਜ਼ਾਰਨ ਕੋ ਅਧਿਕ ਪੰਚਾਮ੍ਰਿਤ ਚੂਰਾ। ਨੌਮ ਗੁਰੂ ਕੇ ਦੇਹੁਰੇ ਨੌਬਤ ਬਜਿ ਤੂਰਾ[7]। ਨਿਕਸੇ ਨਰ ਸਮੁਦਾਇ ਹੈ ਲੇਵਨ ਹਿਤ ਆਗੇ।ਲੈ ਲੈ ਰੁਚਿਰ ਅਕੋਰਕੋ ਦਰਸ਼ਨ ਅਨੁਰਾਗੇ॥੧੩॥ਦੇਖਿ ਦੂਰ ਆਗਵਨ ਕੋ ਦਲ ਸੰਗ ਬਿਸਾਲਾ। ਬਿਸਮਤਿ ਵਧਯੋ ਪ੍ਰਤਾਪ ਬਹੁ ਜਨੁ ਬਡ ਮਹਿਪਾਲਾ। ਬਾਜਤਿ ਆਵਤਿ ਧੁਨਿ ਬਡੀ ਰਣਜੀਤ ਨਗਾਰਾ।ਤੁਪਕ ਤੜਾਕੇ ਛੁਟਤਿ ਹੈਂ ਉਰ ਹਰਖ ਉਦਾਰਾ॥੧੪॥ਪੁਰਿ ਜਨ ਸਗਰੇ ਧਾਇ ਕਰਿ ਜੋਰਤਿ ਜੁਗ ਹਾਥਾ। ਅਭਿਬੰਦਨ ਕੋ ਕਰਤਿ ਹੈਂ ਦਰਸਤਿ ਜਗਨਾਥਾ। ਕੁਸ਼ਲ ਪ੍ਰਸ਼ਨ ਕਰਿ ਸਭਿਨਿ ਸੋਂ ਚਾਲੇ ਅਗਵਾਯਾ। ਪ੍ਰਵਿਸ਼ੇ ਗੁਰੂ ਅਨੰਦ ਪੁਰਿ ਹੇਰਤਿ ਸਮੁਦਾਯਾ ॥ ੧੫ ॥ ਉਤਰੇ ਸਤਿਗੁਰ ਪ੍ਰਥਮ ਹੀ ਪਦ ਕਮਲ ਪਖਾਨੇ।ਨਵਮ ਗੁਰੂ ਕੇ ਦੇਹੁਰੇ ਅਭਿਬੰਦਨ ਠਾਨੇ।

---

[1]ਗੁਰੂ ਰੂਪ ਸੂਰਜ ਦਾ। [2]ਜੋ ਪੂਰੇ ਹੱਕ ਮੁਜਬ ਆਪਣੀ ਹੋਵੇ। [ਇਸਮ=ਨਾਮ। ਨਾਮ ਨਾਲ ਲਗੀ ਹੱਕ ਦੀ ਜਾਇਦਾਦ]। [3]ਪ੍ਰਕਰਮਾਂ। [4]ਸਾਰੇ। [5]ਛਾੜੂ ਕੀਤਾ। [6]ਸਭ ਗਲੀਆਂ ਵਿੱਚ। [7]ਤੁਰੀਆਂ ਵੱਜੀਆਂ।

ਕਰੀ ਪ੍ਰਦਛਨਾ ਚਤਰ[1] ਫਿਰ ਅਰਦਾਸ ਕਰਾਈ।ਪੰਚਾਂਮ੍ਰਿਤ ਆਯੋ ਅਧਿਕ ਗੁਰ ਦਿਯ ਵਰਤਾਈ ॥੧੬॥ ਪੁਨ ਪ੍ਰਵਿਸ਼ੇ ਨਿਜ ਸਦਨ ਮਹਿੰ ਧਰਿ ਸ਼ਸਤ੍ਰ ਉਤਾਰੇ[2]। ਕੰਚਨ ਕੇਰ ਪਲੰਘ ਪਰ ਬੈਠੇ ਸੁਖ ਸਾਰੇ।ਮਹਿਲ ਆਇ ਚਰਨੀ ਲਗੇ ਦੋਨਹੁੰ ਤਿਸ ਕਾਲਾ । ਕਰਿ ਦਰਸ਼ਨ ਕੋ ਹਰਖ ਉਰ ਕਹਿੰ ਬਿਨੈ ਬਿਸਾਲ॥੧੭॥'ਪ੍ਰਭੁ ਜੀ ! ਪੂਰਬ ਕਰਮ ਸ਼ੁਭ ਜਿਸਨੇ ਫਲ ਦੀਨਾ। ਆਪ ਸੰਗ ਸੰਜੋਗ ਭਾ ਜਗ ਸਾਹਿਬ ਪੀਨਾ[3]' । ਕੁਸ਼ਲ ਪ੍ਰਸ਼ਨ ਸਤਿਗੁਰੂ ਕਰਿ ਧੀਰਜ ਤਬਿ ਦੈਕੈ। ਮਾਤਾ ਗੁਜਰੀ ਕੋ ਮਿਲੇ ਬੰਦਨ ਪਗ ਕੈ ਕੈ॥੧੮॥ਧਨ ਛਾਤੀ ਕੋ ਵਾਰ ਕਰਿ ਸੁੰਘਤਿ ਬਡ ਭਾਲਾ । ਦੇਖਿ ਪੁੱਤ੍ਰ ਕੇ ਬਦਨ ਕੋ ਉਰ ਅਨੰਦ ਬਿਸਾਲਾ।ਆਸ਼ਿਖ ਦੇ ਬਹੁ ਮਾਧੁਰੀ 'ਹੋਵਹੁ ਸੁਤਵੈਤੇ।ਵਧਹੁ ਪ੍ਰਤਾਪ ਸ ਕੀਰਤੀ ਸਾਗਰ ਪਰਯੰਤੇ' ॥ ੧੯ ॥ ਪੁਨ ਸਤਿਗੁਰ ਸ਼ੁਭ ਸਦਨ ਮਹਿੰ ਪ੍ਰਵਿਸ਼ੇ ਥਿਰ ਹੋਏ। ਖਾਨ ਪਾਨ ਕਰਿ ਸ੍ਵਾਦ ਯੁਤਿ ਠਹਿਰੇ ਸਭਿ ਕੋਏ। ਪਹਿਰ ਤੀਸਰੇ ਮਹਿੰ ਉਠੇ ਆਨੀ ਸਰਦਾਈ।ਬਿਜੀਆ ਕੇ ਸੰਗ[4],ਛਕਲਈ ਚਿਤ ਅਨੰਦ ਉਪਾਈ* ॥ ੨੦ ॥ ਸੌਚ ਸ਼ਨਾਨੇ ਕਰਿ ਤਬੈ ਸਜਿ ਬਸਤ੍ਰ ਬਨਾਏ[5] । ਪਾਇ ਗਰੇ ਸ਼ਮਸ਼ੇਰ ਕੋ ਸਮ ਸ਼ੋਰ ਸੁਹਾਏ । ਆਏ ਸਭਾ ਸਥਾਨ ਮਹਿੰ ਮਾਨਵ ਸਮੁਦਾਏ। ਸੀਸ ਹਜ਼ਾਰਹੁੰ ਨਿੰਮ੍ਰਿ ਹੁਇ ਜਿਤ ਕਿਤ ਚਹੁੰ ਘਾਏ[6] ॥ ੨੧ ॥ ਥਿਰੇ ਸਿੰਘਾਸਨ ਸ਼੍ਰੀ ਪ੍ਰਭੂ ਪੁਨ ਲਗਸੋ ਦਿਵਾਨਾ । ਸੁਭਟ ਸ਼ਸਤ੍ਰ ਕੇ ਸਹਿਤ ਗਨ ਬੈਠੇ ਤਹਿੰ ਆਨਾ।ਦੇਸ਼ਬਿਦੇਸ਼ਨ ਸੰਗਤਾਂ ਬਹੁ ਚਲ ਕਰਿ ਆਈ । ਸੁਨਿ ਸੁਨਿ ਗੁਰ ਆਗਮਨ ਕੋ ਠਹਿਰੀ ਸਮੁਦਾਈ॥੨੨॥ਸੋ ਸਭਿ ਹੀ ਹਿਤ ਦਰਸ ਕੇ ਉਮਡੀ ਇਕਸਾਰੀ[7] । ਲੇ ਲੇ ਅਨਿਕ ਅਕੋਰ ਕੋ ਚਲਿ ਪਹੁੰਚਿ ਅਗਾਰੀ ।ਅਧਿਕ ਭੀਰ ਚਹੁੰ ਦਿਸ਼ਿ ਭਈ ਨਹਿੰ ਪ੍ਰਾਪਤਿ

---

[1]ਚਾਰ । [2]ਧਾਰਨ ਕੀਤੇ ਹੋਏ ਸ਼ਸਤ੍ਰ ਲਾਹੇ । [3]ਬੜੇ ।[4]ਭੁੰਗੇ ਵਾਲੀ ਸਰਦਾਈ ਆਈ। [5]ਚੰਗੀਤਰ੍ਹਾਂ ਕਪੜੇ ਪਹਿਨੇ । [ਖਾ: ਬੋਲਾ=ਸਜਾਉਣਾ=ਪਹਿਨਣਾ] । [6]ਚਾਰੇਂ ਪਾਸਿਆਂ ਤੋਂ । [7]ਇਕੋ ਵੇਰੀ ।

*ਭੁੰਗਾਣੀ ਦੇ ਜੁੱਧ ਤੋਂ ਵਾਪਸ ਆਨੰਦਪੁਰ ਆਏ ਹਨ, ਸਤਿਗੁਰੂ ਜੀ ਦੀ ਉਮਰ ਇਸ ਵਲ ੨੨, ੨੩ ਵਰ੍ਹੇ ਦੇ ਲਗ ਪਗ ਦੀ ਹੁੰਦੀ ਹੈ, ਪਹਿਲੇ ਹੀ ਕਵਿ ਜੀ ਆਪਨੂੰ ਸੁੱਖਾ ਛਕਾਉਂਦੇ ਆਏ ਹਨ ਦੇਖੋ ਇਸੇ ਰੁਤ ਦਾ ਅੰਸੂ ੩੩ ਅੰਕ ੨੩।ਇਹ ਗਲ ਸਮਝ ਨਹੀਂ ਪੈਂਦੀ ਕਿ ਇਸ ਛੋਟੀ ਉਮਰ ਵਿੱਚ ਮਹਾਨ ਬੀਰ ਰਸੀ ਜੋਧੇ ਨੂੰ ਇਸ ਸ਼ੈ ਦੀ ਲੋੜ ਪਈ ਹੋਵੇ । ਸੁੱਖੇ ਦੇ ਪ੍ਰੇਮੀ ਨਿਹੰਗਾਂ ਸਿੰਘਾਂ ਨੇ ਜਦੋਂ ਉਹ ਇਸ ਸ਼ੈ ਵਿੱਚ ਫਸ ਗਏ ਜੋ ਗਲਾਂ ਬਣਾਈਆਂ ਉਹਨਾਂ ਦੇ ਸੁਣੇ ਸੁਣਾਏ ਆਧਾਰ ਤੇ ਕਵਿ ਜੀ ਵੀ ਲਿਖ ਗਏ ਹਨ । ਦੇਖੋ ਰਾਸ ੪ ਅੰਸੂ ੪੪ ਅੰਕ ੧੧ ਦੀ ਹੇਠਲੀ ਟੂਕ ।

ਬਾਰੀ। ਕਰ ਜੋਰਹਿਂ ਸਿਰ ਧਰ[1] ਧਹਿਂ ਇਕ ਹੈਂ ਬਲਿਹਾਰੀ॥੨੩॥ਅੰਬਰ ਪਸ਼ਮੰਬਰ ਘਨੇ ਪਾਟੰਬਰ ਨਾਨਾ। ਸੈਫ[2] ਸਰੋਹੀ ਸ਼ਕਤਿ[3] ਖਰ[4] ਗਨ ਬਾਨ ਕਮਾਨਾ। ਸੁਵਰਨ ਕੇ ਭੂਖਨ ਰੁਦਿਤ ਬਿਚ ਜਰੇ ਜਰਾਊ। ਸਤਿਗੁਰ ਹਿਤ ਪਹਿਰਾਇਬੇ ਆਨੇ ਸਮੁਦਾਊ॥ ੨੪॥ ਅੱਗੂ ਮੇਵਰੋ ਕਰਤਿ ਹੈ ਸਭਿ-ਹਿਨਿ ਅਰਦਾਸੇ। ਕਮਲ ਬਿਲੋਚਨ ਚਪਲ ਤੇ ਦੇਖਤਿ ਨਿਜ ਦਾਸੇ।ਏਕ ਕਹੈਂ ਮੁਖ ਕਾਮਨਾ ਇਕ ਉਰ ਮਹਿਂ ਧਾਰੈਂ। ਘਟ ਘਟ ਕੇ ਮਾਲਿਕ ਪ੍ਰਭੂ ਸਗਰੀ ਨਿਰਧਾਰੈਂ[5] ॥ ੨੫ ॥ ਪੁਰਵਹਿਂ ਕਰਤਿ ਸੰਭਾਰਨਾ ਨਰ ਲਾਖਹੁ ਕੋਰੀ।ਲਗਜੋ ਅੰਬਾਰ ਅਕੋਰ ਕੋ ਗਨ ਮੋਲ ਘਨੇਰੀ।ਭਯੋ ਦਰਬ ਗੁਰ ਅੱਗੂ ਬਹੁ ਆਯੁਧ ਅਰੁ ਚੀਰੈ। ਧਰਿ ਧਰਿ[6] ਇਕ ਟਕ ਦਰਸ਼ਤੇ ਚਹੁੰ ਦਿਸ਼ਿ ਬਹੁ ਭੀਰੈਂ[7] ॥ ੨੬॥ ਤਰੁਨ ਅਵਸਥਾ ਤਨ ਦਿਪਹਿ ਸੁੰਦਰਤਾ ਧਾਰੈਂ। ਕੋ ਕਵਿ ਉਪਮਾ ਕਹਿ ਸਕਹਿ ਨਹਿਂ ਪਾਵਤਿ ਪਾਰੈ।ਨਰ ਨਾਰੀ ਬਿਸਮੇਰਹਿਤ ਨਹਿਂ ਲੋਚਨ ਫੇਰੈਂ।ਬਦਨ ਪ੍ਰਫੁੱਲਜਤ ਕਮਲ ਪਰ ਅਲਿ ਭ੍ਰਮਹਿਂ ਘਨੇਰੈਂ[8] ॥੨੭॥ ਵਿਸਤ੍ਰਿਤ[9] ਪੰਕਜ ਪੱਤ੍ਰ ਸਮ ਆਰੁਨਤਾ ਡੋਰੇ[10]। ਚਪਲ ਬਿਲੋਚਨ ਚਤੁਰਤਾ ਚਿਤਵਤਿ ਚਿਤ ਚੋਰੈ[11] । ਲਾਜ ਜਹਾਜ ਬਿਰਾਜਤੇ ਕਰੁਨਾ ਰਸ ਸਾਨੇ[12] । ਪੈਨੀ ਅਨੀ ਕਟਾਰ ਸੇ ਝਖ ਸਮ ਪਲਟਾਨੇ[13] ॥ ੨੮॥ ਜਰੇ ਜਵਾਹਰ ਜਿਗਾ ਮਹਿਂ ਜ਼ਾਹਿਰ ਝਮਕੈਤੇ।ਕਲਗੀ ਝੂਲਤਿ ਡੋਲਤੇ ਮੁਕਤਾ ਲਰਕੈਤੇ।ਮੁਖ ਮੰਡਲ ਕੇ ਦੁਇ ਦਿਸ਼ਾ ਕੁੰਡਲ ਰਤਨੈਤੇ[14]।ਮਾਰਤੰਡ ਜੁਗ ਮਹਿਂ ਸਸੀ ਸ਼ੋਭਾ ਅਸ ਹੋਤੇ[15]*॥੨੯॥ ਸਿੱਖਨ ਕੋ ਦ੍ਰਿਗ ਇਮ ਲਗੇ ਜਨੁ ਪਿਖਹਿਂ ਚਕੋਰਾ।ਚਹੁੰ ਓਰ ਘੇਰਤਿ ਰਹਤਿ ਨਹਿਂ ਚਹਤਿ ਬਿਛੋਰਾ।ਮੁਕਤਾ ਮਾਲ[16] ਬਿਸਾਲ ਗਰ ਲੋਲਕ[17] ਲਟਕੈਤੀ।ਹੀਰੇ ਚੀਰ ਚਕੋਰ ਰਚਿ ਦੁਤਿ

---

[1]ਧਰਤੀ ਤੇ। [2]ਸ਼੍ਰੀ ਸਾਹਿਬ। [3]ਬਰਛੀ। [4]ਤਿੱਖੀ। [5]ਭਾਵ ਸਮਝਦੇ ਹਨ। [6]ਭੇਟਾ ਰਖ ਰਖਕੇ। [7]ਭੀੜ ਹੈ (ਸੰਗਤਾਂ ਦੀ)। [8](ਸਿੱਖਾਂ) ਰੂਪੀ ਭੌਰੇ ਬਹੁਤੇ ਭੌਂਦੇ ਹਨ। [9]ਚੌੜੇ। [10]ਲਾਲੀ ਵਾਲੇ ਕੋਨੇ (ਅੱਖਾਂ ਦੇ)। [11]ਦੇਖਦਿਆਂ ਹੀ ਚਿੱਤ ਚੁਰਾ ਲੈਂਦੇ ਹਨ। [12]ਕ੍ਰਿਪਾ ਰਸ ਸਹਿਤ ਲੱਜਾ ਦਾ ਜਹਾਜ਼ ਹਨ (ਨੇਤ੍ਰ)। [13](ਨੇਤ੍ਰ ਹਨ) ਕਟਾਰ ਦੀ ਤਿੱਖੀ ਅਣੀ ਵਾਂਗ (ਮੋਹ ਕੱਟਣਹਾਰੇ) ਤੇ ਮੱਛੀ ਵਾਂਗ ਪਲਟਦੇ ਹਨ (ਭਾਵ ਚੰਚਲ ਹਨ)। [14]ਰਤਨਾਂ ਵਾਲੇ। [15](ਦੋ ਕੁੰਡਲਾਂ ਰੂਪੀ) ਦੋ ਸੂਰਜਾਂ ਵਿਚ (ਮਾਨੋ) ਚੰਦ੍ਰਮਾਂ (ਰੂਪੀ ਮੁਖ ਹੈ) ਐਸੀ ਸ਼ੋਭਾ ਹੈ। [16]ਮੋਤੀਆਂ ਦੀ ਮਾਲਾ। [17]ਲਟਕਣ। *ਕੁੰਡਲ ਪਹਿਰਨੇ ਸੰਭਾਵਨਾ ਮਾਤ੍ਰ ਹਨ। ਦੇਖੋ ਰਾਸਿ ੪ ਅੰਸ ੪੫ ਅੰਕ ੨੭ ਦੀ ਟੂਕ।

ਅਤਿ ਦਮਕੰਤੀ[1] ॥੩੦॥ ਭੁਜਾ ਪ੍ਰਲੰਬਨ ਕੇ ਬਿਖੈ ਨਵਰਤਨੇ[2] ਪਾਏ।ਜਨੁ ਮਹਿ ਪਰ[3]ਨਵ ਗੂਹਿ ਉਤਰਿ ਸੇਵਤਿ ਚਿਤ ਲਾਏ।ਸ਼ੱਤ੍ਰੂ ਬਿਲੋਕਤਿ ਕਾਲ ਸਮ ਜਾਨਹਿੰ–ਲੈ ਪ੍ਰਾਨ[4]–।–ਦੇਵ ਤਰੋਵਰ–ਕੋ ਲਖੈਂਹਿੰ ਜਨ ਕਾਮਨ ਦਾਨ[5]॥੩੧॥ਗ੍ਰਯਾਨੀ ਲਖਹਿੰ–ਪ੍ਰਮਾਤਮਾ ਬਾਂਛਤਿ ਤਨ ਧਾਰ[6]–। ਨਿਸ਼ਚੇ ਭਗਤਨਿ ਕੋ ਰਿਦੈ–ਬਿਸ਼ਨੂੰ ਅਵਤਾਰਾ–।–ਸ਼੍ਰੀ ਨਾਨਕ ਕੋ ਤਨ ਦਸਮ–ਸਿੱਖਨ ਮਨ ਜਾਨਾ*।ਪੂਜਾ ਲਖਹਿ–ਰਾਜਾ ਮਹਾਂ ਪਾਲਹਿ ਬਿਧਿ ਨਾਨਾ– ॥ ੩੨ ॥ ਸੰਧਯਾ ਲਗਿ ਥਿਰਿ ਸਭਾ ਮਹਿੰ ਦਰਸ਼ਨ ਕੈ ਦੀਨਾ। ਪੁਰੀ ਕਾਮਨਾ ਸਭਿਨਿ ਕੀ ਦੁਖ ਦਾਰਿਦ ਹੀਨਾ। ਸਿੰਘ ਪਵਰ†[7] ਉਠਿ ਕਰਿ ਚਲੋ ਸਭਿ ਬੰਦਨ ਠਾਨੀ। ਪ੍ਰਵਿਸ਼ਹਿੰ ਸੁੰਦਰ ਸਦਨ ਮਹਿੰ ਸਤਿਗੁਰ ਗੁਨ ਖਾਨੀ ॥ ੩੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਸ਼੍ਰੀ ਅਨੰਦ ਪੁਰ ਆਗਵਨ' ਪ੍ਰਸੰਗ ਬਰਨਨੰ ਨਾਮ ਪੰਚ ਤ੍ਰਿੰਸਤੀ ਅੰਸੂ ॥ ੩੫॥

੩੬. [ਭੀਮਚੰਦ ਦਾ ਵਜ਼ੀਰ ਮੇਲ ਹਿਤ ਆਇਆ]।

ਦੋਹਰਾ॥ ਸੁਧਿ ਪਸਰੀ ਪੁਰਿ ਗ੍ਰਾਮ ਮਹਿੰ ਗੁਰ ਆਨੰਦਪੁਰਿ ਆਇ। ਸ਼ਤ੍ਰੂਨਿ ਕੋ ਚਿੰਤਾ ਬਧੀ,ਸਿੱਖਨ ਸੁਨਿ ਸੁਖ ਪਾਇ ॥ ੧ ॥ ਸ੍ਰੈਯਾ॥ ਆਨ ਬਸੇ ਕਹਿ-ਲੂਰ ਸੁ ਦੇਸ਼ ਅਸ਼ੇਸ਼ ਜਹਾਂ ਸੁਖ ਰੂਰ[8] ਬਿਸਾਲਾ। ਸਤੱਦ੍ਰਵ ਕੀ ਸਰਿਤਾ ਬਰ ਕੂਲ[9] ਸੁ ਨੀਰ ਗਹੀਰ[10] ਸਦਾ ਜਿਸ ਚਾਲਾ। ਸੈਲ ਉਤੰਗ ਦਿਸ਼ਾ ਦੁਸਰੀ ਕਰਿਬੇ ਹਿਤ ਸੈਲ ਮਹਾਂ ਛਬਿ ਵਾਲਾ। ਚੰਡ ਪ੍ਰਚੰਡ ਕੋ ਨੈਨ ਸਚੈ-ਡਲ ਦੀਨ ਅਖੰਡਲ ਕੋ ਸੁਰ ਸਾਲਾ[11]‡॥੨॥ਕੀਰਤਿ ਕੋ ਬਿਸਤੀਰਤਿ ਹੈਂ ਗਨ–ਸੈਲ ਪਤੀ ਸਭਿ ਜੀਤ ਲਏ–। ਲੋਕ ਬਸਾਵਤਿ ਹੈਂ ਪੁਰਿ ਆਨੰਦ

[1]ਚਾਰ ਪਹਿਲਦਾਰ ਹੀਰੇ ਚੀਰਕੇ (ਉਸ ਵਿਚ) ਲਾਏ ਹਨ, ਜਿਨ੍ਹਾਂ ਤੋਂ) ਦੁਤੀ ਬਹੁਤ ਚਮਕਦੀ ਹੈ। [2]ਨਵਰਤਨਾਂ ਵਾਲੇ (ਬਹੁੱਟੇ)। [3]ਮਾਨੋ ਪ੍ਰਿਥਵੀ ਤੇ। [4]ਵੈਰੀ ਵੇਖਕੇ ਮੌਤ ਸਮ ਜਾਣਦੇ ਹਨ ਕਿ ਹੁਣੇ ਹੀ ਪ੍ਰਾਣ ਲੈ ਲੈਣਗੇ। [5]ਕਲਪ ਬ੍ਰਿੱਛ (ਸਮ) ਜਾਣਦੇ ਹਨ ਕਾਮਨਾ ਵਾਲੇ ਦਾਸ। [6](ਪਰਮਾਤਮਾ) ਨੇ (ਸ੍ਰੀ) ਇੱਛਾ ਅਨੁਸਾਰ ਤਨ ਧਾਰਿਆ ਹੈ। [7]ਵਡੀ ਡੇਉਢੀ (ਅ) ਮੁੱਖ ਦਰ-ਵਾਜ਼ਾ। [8]ਸੁੰਦਰ। [9]ਕੰਢਾ। [10]ਡੂੰਘਾ। [11]ਜਿਸ ਚੰਡਿਕਾ ਨੇ ਇੰਦਰ ਨੂੰ ਸੁਰਗ ਦਿਤਾ (ਉਸ) ਤੇਜ ਵਾਲੀ ਚੰਡਿਕਾ ਦੇ ਨੈਣਾਂ ਦਾ ਬੜਾ ਯਾ ਟਿੱਲਾ। [ਅਖੰਡਲ=ਇੰਦ੍ਰ]।

*ਕਵਿ ਜੀ ਨੇ ਸਿਖਾਂ ਦੀ ਦ੍ਰਿਸ਼ਟੀ ਵਿਚ ਕੀ ਹਨ, ਕੈਸਾ ਨਿਖੇੜ ਕੇ ਦਿਖਾਇਆ ਹੈ।

†ਪਾ:–ਸਿੰਘਠਵਨ, ਸਿੰਘਰਵਨ। ‡ਪਰ ਅੱਗੇ ਜਾਕੇ ਕਵੀ ਜੀ ਇਸ ਥਾਂ ਨੂੰ ਨੈਣੋਂ ਜੱਟ ਦੇ ਨਾਮ ਨਾਲ ਸਬੰਧਤਿ ਦੱਸਣਗੇ ਤੇ ਕਹਿਣਗੇ ਕਿ ਇਸ ਨੇ ਥਾਂ ਪ੍ਰਗਟ ਕੀਤਾ ਤੇ ਇਸਦੇ ਨਾਂ ਤੇ ਵੱਜਿਆ। ਸਤੀ ਦੇ ਨੈਣਾਂ ਨਾਲ ਇਸ ਨੂੰ ਏਥੇ ਸੰਬੰਧਤਿ ਦੱਸਿਆ ਹੈ ਪਰ ਨੈਣੀ ਤਾਲ ਦੇ ਮੰਦਰ ਵਾਲੇ ਸਤੀ ਦੇ ਨੈਣ ਉਥੇ ਡਿੱਗੇ ਦੱਸਦੇ ਹਨ।

ਦਾਨ ਕੋ ਦੇਤਿ ਹੈਂ ਮਾਨ ਕਏ[1]।ਜੋ ਗੁਨਵੰਤਿ ਉਚਾਰਤਿ ਹੈਂ ਜਸੁ ਬਾਂਛਤਿ ਸੋ ਧਨ ਲੇਤਿ ਭਏ। ਦੂਰ ਤੇ ਆਵਤਿ ਛੰਦ ਸੁਨਾਵਤਿ ਪਾਵਤਿ ਦਰਬ ਦਰਿੱਦ੍ ਹਏ[2]॥੩॥ਭੀਰ ਅਨੇਕ ਘਨੀ ਪੁਰਿ ਆਨੰਦ ਆਨਿ ਦੁਕਾਨ ਕਰੇ ਬਿਵਹਾਰਾ। ਅੰਬਰ ਲੇ ਪਸ਼ਮੰਬਰ ਕੋ ਗਨ ਬ੍ਰਿੰਦ ਪਟੰਬਰ ਕੇਰਿ ਅੰਬਾਰਾ। ਬੈਠਿ ਸਰਾਫ ਸੁ ਥਾਤਨਿ ਲੈ[3], ਰਜਤੰ[4] ਗਨ ਕੰਚਨ* ਕੀਨਿ ਵਪਾਰਾ। ਭੂਖਨ ਬ੍ਰਿੰਦ ਧਰੈਂ ਤਨ ਮੈਂ ਪਹਿਰੇ ਬਰ ਚੀਰ ਬਸਨੋ ਪੁਰਿ ਸਾਰਾ ॥੪॥ ਸ਼੍ਰੀ ਪ੍ਰਭੁ ਨੀਤ ਬਿਚਾਰਿ ਰਿਦੇ ਮਹਿ ਕੀਨਿ ਕਿਲਾ ਚਿਨਵਾਵਨਿ ਕੋ। ਮੋਰਚੇ ਬ੍ਰਿੰਦ ਰਖੇ ਹਤਿਬੇ ਕਹੁ ਆਵਤਿ ਸ਼ੱਤ੍ਰੂਨ ਘਾਵਨ† ਕੋ। ਕੋਟ ਮਹਾਂ ਦ੍ਰਿੜ੍ ਪਾਹਨ ਕੋ ਕਰਿ ਬੀਚ ਭਲੇ ਲਰਵਾਵੰਨ ਕੋ। ਸਿੰਘ ਸੁ ਪੌਰ[5] ਰਚਨੋ ਉੱਚ ਠੌਰਹਿ ਚੌਰ ਬਿਸਾਲ[6] ਸੁਹਾਵਨ ਕੋ॥੫॥ਬੀਰ ਫਿਰੈਂ ਬਛ ਬਾਹਨਿ ਕੋ ਬਲ ਬਾਹਨ, ਬ੍ਰਿੰਦ ਤੁਰੰਗ ਤਬੇਲੇ[7]। ਆਯੁਧ ਸੁੰਦਰ ਕੋ ਕਰ ਧਾਰਤਿ ਪੋਸ਼ਿਸ਼ ਸੂਖਮ ਅੰਗਨਿ ਮੇਲੇ। ਜ਼ੀਨ ਜ਼ਰੀ ਬਰ ਜ਼ੇਬ ਜਗਾਮਗ[8],ਜੋ ਭਟ ਆਇ ਤੋ ਰਾਖਿ ਸੁਹੇਲੇ। ਸੈਨ ਬ੍ਰਿਧਾਵਤਿ ਸੈਘਰ ਪਾਵਤਿ ਬੋਲਤਿ ਹੈਂ ਉਤਸਾਹਿਨਿ 'ਲੇ ਲੇ'[9] ॥ ੬ ॥ ਕਬਿੱਤ ॥ ਗੁਰੂ ਕੇ ਸ਼ਰਨ ਭਯੋ ਦਾਰਿਦ ਹਰਨ ਬ੍ਰਿੰਦ[10] ਤਾਰਨ ਤਰਨ ਜਿਨਕੇ ਨ ਸਮ ਆਨਕੋ[11]।ਸੁਨਿ ਸੁਨਿਬਾਨੀਏ ਬਨਜਕੇ ਕਰਨ ਹਿਤ ਵੱਖਰ ਮਹਾਨ ਧਨ ਪਾਵਤਿ ਦੁਕਾਨ ਕੋ। ਸਿੱਖ ਸਮੁਦਾਇ ਬਸੇ ਲਾਭ ਕੋ ਬਿਸਾਲ ਜਾਨਿ, ਦਰਸ਼ਨ ਪ੍ਰਭੁ ਅਰੁ ਜੀਵਾ ਗੁਜ਼ਰਾਨ ਕੋ। ਧਰੈਂ ਮਨ-ਕਾਮਨਾ ਕੋ ਧਾਮਨਿ ਬਨਾਇ, ਤਮ ਦੁੱਖ ਕੀ ਨ ਗਮ[12] ਭਏ ਮਹਾਂ ਸੁਖਵਾਨ ਕੋ ॥ ੭ ॥ ਆਈ ਨਵੋਂਨਿੱਧਿ, ਸਭਿ ਕਾਰਜ ਕੋ ਕਰਹਿੰ ਸਿੱਧ, ਰਿੱਧਿ ਭਈ ਘਰ ਘਰ,ਕਮੀ ਹੈ ਨ ਕਾਹਿਕੀ।ਬਸੈਂ ਬੁੱਧਿਮਾਨ ਗੁਨ

---

[1]ਮਾਨ ਕਰਕੇ। [2]ਨਾਸ਼ ਹੋ ਜਾਂਦਾ ਹੈ। [3]ਥੈਲੀਆਂ ਲੈਕੇ। [4]ਚਾਂਦੀ। [5]ਵੱਡਾ ਦਰਵਾਜ਼ਾ, ਸ਼ਾਹੀ-ਦਰ। [6]ਬਹੁਤਾ ਚੌੜਾ। [7](ਜੱਥੇ ਫਿਰਨ ਬੀਰ ਵਡੀਆਂ ਫੌਜਾਂ ਵਾਲੇ ਤੇ ਬਾਹਾਂ ਦੇ ਬਲ ਵਾਲੇ ਅਤੇ ਓਥੇ ਹੋ ਗਏ ਘੋੜਿਆਂਦੇ ਬਹੁਤ ਤਬੇਲੇ। [8]ਸ਼ੋਭਣ ਜ਼ਰੀਦੀਆਂ ਕਾਠੀਆਂਨਾਲ ਜਿਨ੍ਹਾਂਦੀ ਸ਼ੋਭਾ ਜਗਮਗਾਉਂਦੀ ਹੈ। [9]ਉਤਸਾਹ ਨਾਲ ਬੋਲਦੇ ਹਨ ਇਹ ਬੀ ਲੈ ਲਵਾਂਗੇ ਇਹ ਬੀ ਲੈ ਲਵਾਂਗੇ। [10]ਦ੍ਰਿਦਰ ਦੂਰ ਕਰਨ ਲਈ ਬਹੁਤੇ ਗੁਰੂ ਕੀ ਸ਼ਰਨ ਆਏ। [11]ਜਹਾਜ਼ ਵਾਂਙੂ ਤਾਰਨ ਵਿਚ ਜਿਨ੍ਹਾਂ ਤੁਲ ਕੋਈ ਸਮਰੱਥ ਨਹੀਂ। [12](ਤਮ=) ਅੱਗਜਾਨ ਤੇ ਦੁਖ ਦਾ ਗਮ ਨਹੀਂ ਰਿਹਾ। (ਅ) ਦੁਖ ਦਾ ਗਮ (ਤਮ=) ਅਤਿਸ਼ੈ ਕਰਕੇ ਭਾਵ ਮੂਲੋਂ ਨਹੀਂ ਰਿਹਾ ਹੈ।

*ਪਾ:—ਕੋਚਿਤ, ਬੋਚਿਤ। †ਪਾ:—ਸ਼ਤ੍ਰੂ ਨਸਾਵਨਿ।

ਸੰਗ੍ਰਹਕੀ ਚਾਹ ਜਾਨਿ[1],ਸੁਨਿ ਸੁਨਿ ਕਾਨ ਆਨਿ ਆਨਿਥਿਤ ਤਾਹਿਕੀ[2]। ਨਏ ਨਿਤ ਮੰਗਲ, ਉਮੰਗ ਸੰਗ ਨਾਰੀ ਨਰ ਰੰਗ ਰੰਗ ਕੌਤਕ ਬਿਲੰਦ ਉਤਸਾਹਿ ਕੀ[3]। ਅਧਿਕ ਅਨੰਦ ਪੁਰਿ ਭਯੋ ਹੈ ਅਨੰਦ ਪੁਰ[4] ਸ਼੍ਰੀ ਗੁਬਿੰਦ ਸਿੰਘ ਜੀ ਬਸਾਯੋ ਬ੍ਰਿੰਦਚਾਹਿ ਕੀ[5]॥੯॥ਜੈਸੇ ਸ਼ਤ੍ਰਾਮਘਨਲ੍ਹਰਿ ਮਥਰਾ ਮਹਿੰ ਸ਼ੱਤ੍ਰੁ ਹਨ, ਪਾਇ ਬਿਜੈ ਲੱਛਮੀ ਬਸਾਈ ਜਾਇ ਦ੍ਵਾਰਕਾ। ਜੈਸੇ ਰਾਮਚੰਦ ਧਰਿ ਪ੍ਰਾਕ੍ਰਮ ਬਿਲੰਦ ਲੰਕ ਰਾਵਨ ਨਿਕੰਦ ਕਰਿ ਔਧ ਕੀ ਸੰਭਾਰ ਕਾ[6]। ਜੈਸੇ ਪ੍ਰਹ੍ਲਾਦ ਹਤਿ ਦੈਤਨ ਕੇ ਪੂਤ ਗਨਬਹੁਰੋ ਬਸਾਏ ਦੇਵਲੋਕ ਸੁਖਕਾਰਕਾ[7]।ਤੈਸੇ ਸ਼੍ਰੀਗੁਬਿੰਦਸਿੰਘ ਪਾਂਵਟਾਕੋ ਜੀਤਿਜੰਗ ਆਨਿਕੈ ਅਨੰਦ ਪੁਰਿ ਬਾਸੋਦੇਸ਼ ਚਾਰੁਕਾ॥੬॥ਸੋਰਠਾ॥ ਬਸੋਨਾਰਿ ਨਰਬ੍ਰਿੰਦ,ਲਹਨੋ ਅਨੰਦਬਿਲੰਦ ਸਭਿ। ਦੋਹਾ ਕੀਨਿ ਮੁਕੰਦ, ਸ਼੍ਰੀ ਮੁਖ ਤੇ ਇਮ ਲਿਖਨੋ ਤਬਿ ॥੧੦॥:–

ਸ਼੍ਰੀ ਮੁਖ ਵਾਕ ॥ ਦੋਹਰਾ ॥ ਜੁੱਧ ਜੀਤ ਆਏ ਜਬੈ ਟਿਕੇ ਨ ਤਿਨ ਪੁਰਿ* ਪਾਂਵ ॥ ਕਾਹਲੂਰ ਮੈਂ ਬਾਂਧਯੋ† ਆਨਿ ਅਨੰਦ ਪੁਰ ਗਾਂਵ । ੩੬ ॥

ਕਬਿੱਤ ॥ ਹੇਰਤਿ ਸਵੇਰ ਕੋ ਅਰੂਢਤਿ ਅਖੇਰ ਕੋ, ਅਨੀਕ ਲੈ ਬਡੇਰ ਕੋ, ਅਨਿਕ ਬਨਿ ਗਾਹਹੀਂ।ਦੁੰਦਭਿ ਬਜਤਿ ਬਡੀ ਬੰਬ ਸੋਂ ਗਜਤਿ, ਉਤਸਾਹ ਸੋਂ ਸਜਤਿ ਸੁਨਿ ਸੂਰਮਾ ਉਮਾਹਹੀਂ । ਚੀਤੇ ਅਰੁ ਬਾਜ ਸ੍ਵਾਨ ਸ਼ਿਕਰੇ ਲੈ ਮੰਗ ਘਨੇ ਹਨੇ ਮ੍ਰਿਗ,ਸਸੇ,ਕੋਲ,ਜਾਨ ਦੇਂ ਨ ਤਾਂਹ ਹੀਂ[ਦ]।ਦੁੱਜਨਕੀ ਛਾਤੀ ਦਰ, ਸੱਜਨ ਕੋ ਮੋਦ ਕਰਿ, ਚੋਰ ਠਗ ਪ੍ਰਾਨ ਹਰਿ ਨੀਤਿ ਨਿਰਬਾਹ ਹੀਂ[ਧ] ॥ ੧੧ ॥ ਸਤਿਗੁਰ ਬਿਨਾ ਦਲ ਚੜੈ ਬਹੁ ਧਾਰਿ ਬਲ, ਕਾਹਲੂਰ ਗ੍ਰਾਮਨਿ ਮੈਂ ਤ੍ਰਾਸ ਉਪਜਾਵਈ। ਮਿਲੇ ਭੇਟ ਦੇਇ ਤਾਂ ਕੇ ਰੱਖਕ ਬਨੈਇੰ ਸਭਿ ਬੇਮੁਖ[10] ਕੋ ਲੂਟ ਲੇਹਿੰ ਮਾਨ ਬਿਨਸਾਵਈਂ । ਅੰਨ ਬ੍ਰਿੰਦ ਛੀਨੈਂ, ਅਜਾ-

[1]ਗੁਣਾਂ ਨੂੰ ਇਕੱਠਾ ਕਰਨ ਦੀ ਇੱਛਾ ਜਾਣਕੇ । [2]ਤਿੱਥੇ ਆ ਆ ਕੇ ਟਿਕਾਣਾ ਕਰਦੇ ਹਨ। [3]ਵੱਡੇ ਉਤਸਾਹਾਂ ਵਾਲੇ । [4]ਅਨੰਦ ਨਾਲ ਪੂਰਨ । [5]ਸਾਰਿਆਂ ਦੀ ਇੱਛਾ ਪੂਰੀ ਕਰਨ ਲਈ। [6]ਅਯੁੱਧਿਆ ਦੀ ਸੰਭਾਲ ਕੀਤੀ । [7]ਜਿਵੇਂ ਇੰਦ੍ਰ ਨੇ ਪਹਿਲੋਂ ਦੈਂਤਾਂ ਦੇ ਪੁੱਤ੍ਰ ਮਾਰ ਕੇ ਸੁਖ ਕਰਨ ਵਾਲੇ ਸੁਰਗ ਨੂੰ ਵਸਾਇਆਸੀ।[ਦ]ਜਾਣੇ ਨਹੀਂ ਦਿੰਦੇ ਤਿਨ੍ਹਾਂ (ਜਨੌਰਾਂ)ਨੂੰ । [ਧ]ਨੀਤੀ ਨਿਬਾਹੁੰਦੇ ਹਨ। [10]ਬੇਮੁਖ ਤੋਂ ਮੁਰਾਦ ਨਿਮਕ ਹਰਾਮਾਂ ਦੀ ਹੈ ਯਾ ਵੈਰ ਭਾਵ ਵਾਲਿਆਂ ਦੀ ।

*ਪੁਰਿ ਤੋਂ ਭਾਵ ਪਾਂਵਟਾ ਹੈ । †ਬੰਨ੍ਹਣ ਦਾ ਭਾਵ ਨਵੇਂ ਸਿਰ ਸਾਜਣਾ ਨਹੀਂ ਹੈ, ਪਰ ਅਗਲੇ ਨੂੰ ਕਿਲ੍ਹੇ ਕੋਟ ਆਦਿ ਸਮਾਨਾਂ ਨਾਲ ਸੁਰੱਖਜਤ ਕਰਨ ਤੋਂ ਹੈ । ਕਿਉਂਕਿ ਹੁਣ ਰਾਜਨੀਤੀ ਦੱਸਦੀ ਹੈ ਕਿ ਰਾਜੇ ਜੇ ਆਣ ਪਏ ਤਾਂ ਜੁੱਧ ਜ਼ਰੂਰ ਕਰਨਾ ਪਵੇਗਾ। ਦੂਸਰੇ ਪਾਉਂਟੇ ਜਾਣ ਮਗਰੋਂ ਵਪਾਰੀ ਤੇ ਹੋਰ ਲੋਕ ਬਹੁਤ ਚਲੇ ਗਏ ਸਨ, ਬੇਰੌਣਕੀ ਹੋ ਗਈ ਸੀ ਸੋ ਮੁੜਕੇ ਆਕੇ ਆ ਬਾਦ ਕੀਤਾ ।

ਪੁਤ ਜਿਤ ਚੀਨੈਂ[1] ਲੇਤਿ,ਦੂਧ ਦਧਿ ਬਾਸਨ ਅਵਾਸਨ ਉਠਾਵਈਂ[2]।ਸੀਚਨ ਘਾਸ ਲੇਤਿ,ਬੋਲੈ ਮੂਢਕੋ[3]ਝਿਰਕ ਦੇਤਿ,ਮਾਰ ਕੂਟ ਨੀਤ ਹੋਤਿਜੱਤ੍ ਤੱਤ੍ ਜਾਵਈਂ* ॥ ੧੨॥ ਗ੍ਰਾਮਨ ਕੇ ਨਰ ਇਮ ਧਾਮਨ ਕੋ ਦੁੱਖ ਭਰਿ ਨਾਹਿਨ ਅਰਾਮ ਪਾਇ ਜਾਤਿਹੈਂ ਪੁਕਾਰਕੌਂਉੱਚੇ ਮੁਖਗਾਵਹਿਂ ਨਿਜ ਰਾਜੇਕੋ ਸੁਨਾਵਹਿਂ ਕੂਕ ‘ਲੇਤਿ ਨਿਤ ਮਾਮਲਾ[4] ਨ ਹੋਇ ਰਖਵਾਰ ਕੌਂ[5]।ਗੁਰੂ ਦਲ ਆਵੈ ਬਡ ਦੁੰਦਕੋਂ ਉਠਾਵੈ ਦੇਸ਼, ਲੂਟਕੋ ਮਚਾਵੈ ਫਿਰ ਹੇਰੈ ਘਰ ਬਾਰ ਕੌਂ[6]:– ਘਾਸਹੂੰ ਨ ਛੋਰੈਂ,ਦੂਧ ਦਧਿਹੂੰ ਕੋ ਟੋਰੈਂ, ਬਹੁ ਬਾਸਨਕੋਫੋਰਹਿਂ,ਤ੍ਰਾਸ ਦੇਤਿ ਨਰ ਨਾਰਿਕੋਂ[7]॥੧੩॥ਸੁਨੈ ਭੀਮਚੰਦ ਗਨ ਸੈਲ ਕੋ ਨਰਿੰਦ ਮਹਾਂ ਪ੍ਰਭੁ ਕੋ ਬਿਲੰਦ ਜਾਨਿ ਧਾਰੈ ਮੁਖ ਮੌਨ ਕੌਂ।ਪ੍ਰਜਾ ਦੁਖ ਪਾਵੈ ਬਾਰਿਬਾਰਿ ਹੀ ਸੁਨਾਵੈ ਕੂਕ‘ਕਸੋਂ ਨਸੁਨੈਭੂਪ ਕੀਨੋਂਦੋਸ਼ ਨਸਾਇਔਨ ਕੌਂ[8]। ਰਿਦੇਪਛੁਤਾਇ ਕਛੁ ਬਸ ਨ ਬਸਾਇ ਜਬਿ ਬਲ ਕੋ ਬਿਚਾਰੇ ਸਾਤਗੁਰੂ ਉਰ ਭੌਨਕੌਂ।–ਫਤੇਸ਼ਾਹ ਸੰਗ ਜੰਗ ਕੀਨੋ ਅੰਗ ਭੰਗ ਭਟ, ਅਵਨੀ ਸੋਰੰਗ ਰੰਗਕੀਨ ਥਲ ਤੌਨਕੋਂ –॥੧੪॥ਹੋਇ ਮਨ ਭੀਰੁ ਕੋ[9], ਹਕਾਰਸੋ ਹੈ ਵਜ਼ੀਰ ਕੋ ਬਿਠਾਇਕਰਿ ਤੀਰ ਬੀਰ ਆਪਨੇ ਬੁਲਾਇ ਔਰ। ਬੂਝਸੋ ਸਭਿ ਸੰਗ ‘ਅਬਿ ਕਰੈਂ ਕੌਨ ਢੰਗ?

[1]ਬਕਰੇ ਜਿੱਧਰ ਦੇਖਣ। [2]ਦੁੱਧ ਦਹੀ ਦੇ ਭਾਂਡਿਆਂ ਨੂੰ ਘਰਾਂ ਵਿਚੋਂ ਉਠਾ ਲੈਂਦੇ ਹਨ। [3]ਇਕੱਠਾ ਕੀਤਾ ਹੋਇਆ ਘਾਹ ਲੈ ਲੈਂਦੇ ਹਨ ਜੋ ਮੂਰਖ ਅੱਗੋਂ ਬੋਲੇ ਉਸ ਨੂੰ……। [4](ਤੁਸੀਂ) ਲੈਂਦੇ ਹੋ ਮਾਮਲਾ। [5](ਤੁਸੀਂ) ਰਾਖੇ ਕਿਉਂਨਹੀਂ ਹੁੰਦੇ।[6]ਭਾਵ ਖਾਣ ਪੀਣ ਦਾ ਸਾਮਾਨ ਘਰਾਂ ਵਿਚੋਂ ਰਿੱਧਾ ਪੱਕਾ ਕੜ੍ਹਿਆ ਜੰਮਿਆ ਲੈ ਲੈਂਦੇ ਹਨ (ਅਰੇ ਵੇਰਵਾ ਆਪ ਹੀ ਦੱਸਦੇ ਹਨ)। [7](ਕੂਕ) ਕਿਉਂ ਨਹੀਂ ਸੁਣਦਾ ਹੈਂ ਹੇ ਰਾਜਾ (ਤੂੰ),ਨਾ ਆਕੇ ਦੇਸ਼ ਦਾ ਕੋਈ ਨਜਾਯ ਕੀਤਾ ਹੈ (ਤੂੰ) [ਕੀਨੋ+ਔ+ ਨਾ+ਕੋ=ਕੀਤਾ ਆਕੇ ਨਹੀਂ ਕੋਈ ਨਜਾਯ] (ਅ) ਆਪਣੇ ਦੇਸ਼ ਤੇ (ਔਨ= ਧਰਤੀ ਦਾ ਨਜਾਯ (ਕੀਨੋ=) ਕਰਨਾ ਚਾਹਿਯੇ। [8]ਧਰਤੀ ਨੂੰ ਲਾਲ ਰੰਗ ਨਾਲ ਰੰਗ ਦਿਤਾ [ਸੁਰੰਗ=ਲਾਲ ਰੰਗ]। [9]ਭਾਵ ਮਨ ਵਿਚ ਡਰ ਖਾਕੇ। *ਇਹਨਾਂ ਦਾ ਅਸਲ ਅਰਥ ਜਾਕੇ ਅੱਗੇ ਖੁਲ੍ਹਦਾ ਹੈ, ਇਸੇ ਅੰਸੂ ਦਾ ਦੇਖੋ ਅੰਗ ੨੧, ੨੨, ੨੩ ਪੁਨਾ ਅੰਸੂ ੩੭ ਅੰਕ ੧੧। ਸ਼ਿਕਾਰ ਸੈਰ ਨੂੰ ਸ਼ਾਹਰ ਗਏ ਦੁੱਧ ਦਹੀਂ ਘਾਹ ਜੋ ਲੋੜ ਪੈਂਦੀ ਹੈ ਸੋ ਲੈਂਦੇ ਹਨ ਅਰ ਮੁੱਲ ਬੀ ਦੇਂਦੇ ਹਨ, ਰੌਲਾ ਇਹ ਪੈਂਦਾ ਹੈ ਕਿ ਪਹਾੜੀਏ ਦੋਣੋ ਨਾਂਹ ਕਰਦੇ ਤੇ ਆਕੜਦੇ ਹਨ। ਏਹ ਲੋਕ ਜੋ ਸਿਪਾਹੀ ਹਨ ਫੇਰ ਲੋੜੀ ਦੀਆਂ ਚੀਜ਼ਾਂ ਪੈਸੇ ਦੇਕੇ ਖੋਹ ਲੈਂਦੇ ਹਨ, ਇਹ ਲਸ਼ਕਰਾਂ ਦੀ ਨੀਤੀ ਵਿਚ ਬਾਤ ਹੈ ਅੰਕ ੨੩ ਵਿਚ ‘ਔਰ ਨ ਬਿਗਾਰੈਂ ਕਛੂ’ ਵਿਚ ਸਾਰਾ ਭਾਵ ਉਪਰਲਾ ਆ ਗਿਆ ਹੈ। ਪਾਉਂਟੇ ਦੀ ਫਤਹ ਵਿਚ ਇਹ ਸਾਰੇ ਹੱਕ ਭੀਮ ਚੰਦ ਤੋਂ ਪ੍ਰਾਪਤ ਕਰ ਲਏ ਜਾਪਦੇ ਹਨ। ਅੰਕ ੨੦ ਵਿਚ ਦੂਤ ਕਹਿੰਦਾ ਹੈ, ‘ਸੰਧਿ ਕੋ ਬਿਚਾਰ ਕਰ’ ਮਾਨੋ ਕਿਸੇ ਹੋ ਚੁਕੇ ਮੇਲ ਨੂੰ ਯਾਦ ਕਰਾਉਂਦਾ ਹੈ। ਵਿਸ਼ੇਸ਼ ਲਈ ਦੇਖੋ ਪੰਨਾ ੪੯੨੭ ਦੀ ਹੇਠਲੀ ਟੂਕ।

ਕਹੋ, ਪ੍ਰਜਾ ਸੁਖ ਭੰਗ ਭਯੋ ਆਪਨੀ ਸਗਲ ਠੌਰ[1]। ਜੰਗਹੂੰ ਨ ਬਨੈ, ਰਸ ਰੰਗ[2] ਹੂੰ ਨ ਬਨੈ, ਕੁਛ ਮੌਨਹੂੰ ਨ ਬਨੈ, ਨਿਤ ਮਾਚਤ ਅਧਿਕ ਰੌਰ। ਕਹੋ ਕਹਾਂ ਕਰੈਂ ਜਨੋਂ ਕਲੇਸ਼ਨ ਕੋ ਹਰੈਂ ਅਬਿ, ਕਹਾਂ ਲਗਿਡਰੈਂ ਹੇਰਿ ਸੋਢੀਬੰਸ ਸੀਸ ਮੌਰ[3]" ॥੧੫॥ਸੁਨਿ ਕੈ ਵਜ਼ੀਰ ਬੈਠਨੋ ਤੀਰ ਦੀਨਿ ਧੀਰ ਉਰ 'ਤਜੋ ਬਹੁ ਪੀਰ, ਗੁਰ ਪੀਰਨ ਕੋ ਪੀਰ ਜਾਨਿ। ਮਿਲਿਨਿ ਭਲੌਰੋ ਅਬਿ ਨੀਕੋ ਮਤਿ ਮੇਰੋ ਸ਼ੁਭ,ਪ੍ਰਭੂ ਕੋ ਦਰਸ ਹੋਰੋ ਚਲੋ ਚਿਤਚਿੰਤ ਹਾਨਿ।ਸੁਖ ਨ ਬਖੇਰੋ ਬੀਚ, ਦੁਖੀ ਹੋਇ ਉੱਚ ਨੀਚ, ਨੇਹ ਨੀਰ ਸੀਂਚ ਵਧੈ ਮੋਦ ਤਰੁਲੇ ਮਹਾਨ[4]। ਪ੍ਰਜਾ ਅਰੁ ਆਪਨੀ ਕੱਲਆਣ ਕੋ ਪਛਾਨ ਕਰਿ ਫੇਰ ਤਜਿ ਦੀਜੀਏ ਨ ਖੀਝੀਏ, ਵਿਚਾਰਵਾਨ !"॥ ੧੬॥ ਬੈਠੇ ਨਰ ਆਨਿ ਜੇਈ ਸਭਿਹੂੰ ਬਖਾਨ ਕੀਨਿ: 'ਭਾਖਤਿ ਵਜ਼ੀਰ ਨੀਕੋ ਮਤਿ ਸੁਖਦਾਇ ਕੋ। ਭੇਜੀਏ ਵਕੀਲ ਕੋ ਸੁਸ਼ੀਲ ਕੋ ਜਨਾਇ ਤਹਾਂ,ਸੰਧ ਕਰਿ[5] ਆਇ ਹੈ, ਨ ਹੋਇ ਜੰਗ ਘਾਇ ਕੋ। ਸੁਨੋ ਅਵਨੀਪ ਨਿਤ ਬਸਨ ਸਮੀਪ ਕੋ ਹੈ, ਰਸ ਮੈਂ ਅਨੰਦ ਹੋਤਿ ਸਹਿਜ ਹੀ ਸੁਭਾਇ ਕੋ। ਨਾਤੁਰ ਕਲੇਸ਼ ਕੋ ਵਿਸ਼ੇਸ਼ ਹੀ ਵਿਰਸ[6] ਕਰੈ ਰਈਯਤ ਅਸ਼ੇਸ਼ ਕੋ ਨਰੇਸ਼ ਅਰੁ ਪਾਇਕਉ"॥੧੭॥ਸੁਨਜੋ ਭੀਮਚੰਦ ਨੀਕੋ ਮਾਨਿਕੈ ਬਿਲੰਦ ਮਨ, ਕ੍ਰੋਧ ਕੋ ਨਿਕੰਦ ਕੀਨਿ ਦੂਤ ਕਉ ਪਠਾਯੋ ਹੈ। 'ਪਦ ਅਰਬਿੰਦ ਕਰੋ ਬੰਦਨਾ ਕੋ ਬੰਦਿ ਹਾਥ–ਛਿਮਾ ਧਰੋ ਨਾਥ ਭੂਲ ਚੂਕ ਬਖਸ਼ਾਯੋ ਹੈ–'। ਸੁੰਦਰ ਅਕੋਰ ਦੋਨਿ, ਲੇ ਕਰਿ ਗਮਨ ਕੀਨਿ, ਚੀਨ ਕੋ ਪ੍ਰਬੀਨ ਬਲੀ ਗੁਰੂ ਸ਼ਾਮ ਆਯੋ ਹੈ[7]।ਆਨਿ ਕੈ ਅਨੰਦਪੁਰਿ ਆਨੰਦ ਬਿਲੰਦ ਹੇਰਜੋ ਸੁੰਦਰ ਸਥਾਨ ਮੈਂ ਸਿਵਰ ਨਿਜ ਪਾਯੋ ਹੈ ॥ ੧੮॥ ਪੌਰ ਪਰ ਪੌਰਵਾਰ ਖਰੇ ਤਿਸ ਠੌਰ ਹੋਇ, ਅੰਤਰ ਪਠਾਇ ਸੁਧਿ ਕਰੀ ਤਿਨ ਜਾਇ ਕੈ। ਸੁਨਿ ਗੁਰ ਧੀਰ ਨੇ ਹਕਾਰ ਲੀਨਿ ਤੀਰ ਤਬਿ,ਸਭਾ ਬਹੁਬੀਰਨ ਕੀ ਹੇਰਿਸੀਸ ਨਮਾਇਕੈ।'ਬੰਦਨਾ ਗਿਰਿੰਦ[8] ਕੀਨਿ ਪਦ ਅਰਬਿੰਦ ਤੁਮ' ਕੁਸਲ ਪ੍ਰਸ਼ਨ ਪ੍ਰਭੂ ਭਾਖਜੋ ਹੈ ਬਿਠਾਇ ਕੈ।'ਕੌਨ ਕਾਜ ਰਾਜੇ ਤੁਮ ਭੇਜਜੋ ਹਮ ਪਾਸ ਅਬਿ ? ਕੁਵ ਕੋ ਪ੍ਰਭਾਵ ਸਭਿ ਦੀਜੈ ਸਮੁਝਾਇ ਕੈ' ॥੧੯॥ ਹਾਥ ਜੋਰਿ ਦੂਤ ਕਹੀ

[1]ਆਪਣੀਆਂ ਸਾਰੀਆਂ ਥਾਵਾਂ ਤੇ ਪ੍ਰਜਾ ਦਾ ਸੁਖ ਨਾਸ਼ ਹੋ ਗਿਆ ਹੈ। [2]ਭਾਵ ਪਿਆਰ ਵਾਲਾ ਮੇਲ। [3]ਸੋਢੀਆਂ ਦੇ ਸਿਰ ਦਾ ਮੁਕਟ। [4]ਭਾਵ ਉਚੇ ਭਾਵੇਂ ਨੀਵੇਂ ਸਭ ਨੂੰ ਬਖੇੜੇ ਵਿਚ ਦੁਖ ਹੀ ਹੁੰਦਾ ਹੈ, ਪ੍ਰੇਮ ਦਾ ਜਲ ਸਿੰਚਨ ਕਰਨ ਤੇ ਖੁਸ਼ੀ ਦਾ ਬਿੱਛ ਬਹੁਤ ਵਧਦਾ ਹੈ। [5]ਮੇਲ ਕਰ ਆਵੇ। [6]ਬੇਰਸਾ। [7]ਨਹੀਂ ਤਾਂ ਰਜਤ ਸਾਰੀ, ਰਾਜੇ ਤੇ ਦਾਮਾਂ ਦੇ (ਰਸ ਨੂੰ ਕਲੇਸ਼ ਦਾ ਵਧਣਾ ਫੇਰਸਾ ਕਰ ਦਿੰਦਾ ਹੈ। [8](ਦੂਤ)ਗੁਰੂ ਜੀਨੂੰ ਬਲੀ ਤੇ ਪ੍ਰਬੀਨ ਸਮਝਕੇ ਸ਼ਰਨ ਆਯਾ ਹੈ। [9]ਭਾਵ ਭੀਮਚੰਦ ਨੇ।

ਸੁਨੋ ਪੁਰਹੂਤ ਸਮ,ਪ੍ਰਜਾ ਕੋ ਕਲੇਸ਼ ਤੇ ਅਸ਼ੇਸ਼ਤੇ ਪੁਕਾਰ ਕਰਿ।ਜਾਇਦਲ ਰਾਵਰੋ ਬਿਗਾਰ ਕਰੈ ਬਾਰਿ ਬਾਰਿ, ਰਾਜੇ ਸੁਨਿ ਸਾਰ[1] ਕੋ ਪਠਾਯੋ ਹੈ ਉਚਾਰ ਕਰਿ। ਛਿਮਾ ਧਾਰਿ ਭੂਲ ਚੂਕ ਬਖਸ਼ੋ ਹਮਾਰੀ ਅਬਿ, ਰਿਦੈ ਤੇ ਬਿਸਾਰੋ ਸਭਿ ਕੋਪ ਜੋ ਉਦਾਰ ਕਰਿ[2]। ਦ੍ਵੈਸ਼ ਕੋ ਪ੍ਰਹਾਰ ਕਰਿ, ਸੰਧਿ ਕੋ ਬਿਚਾਰ ਕਰਿ[3], ਬਸੀਏ ਬਿਹਾਰ ਕਰਿ ਭਾਵਤੇ ਸ਼ਿਕਾਰ ਕਰਿ[4] ॥੨੦॥ [5]ਦੂਤ ਸੁਨਿ ਲੇਹੁ, ਨਿਜ ਰਾਜੇ ਕਹਿ ਦੇਹੁ ਸਭਿ, ਕਾਰਨ ਅਛੇਹੁ ਦ੍ਵੈਸ਼ ਹੂੰ ਕੋ ਤਿਨ ਕੀਨਿਯੋ। ਅਨਿਕ ਪ੍ਰਪੰਚ ਰਚਿ ਬੰਚਕ ਜਸੋਂ ਚਾਹੈ ਚਿਤ,ਰੰਚਕ ਬਿਚਾਰਕਰਿ ਕਸੋਂ ਹੂੰ ਨਹਿੰ ਚੀਨਿਯੋਂ। ਕੁੰਚਰ ਪ੍ਰਸਾਦੀ ਹੋਤੁ ਛਲਸੋ ਚਹੈ ਬਾਰਿ ਬਾਰਿ ਕਪਟੀ ਕੁਟਿਲ ਜਾਨਿ ਨਹੀਂ ਹਮ ਦੀਨਿਯੋਂ।ਸਾਰਮੋਰ ਦੇਸ਼ ਮੈਂ ਪ੍ਰਵੇਸ਼ ਭਏਜਾਇ ਕਰਿ,ਤਹਾਂ ਭੀ ਖੁਟਾਈ ਠਾਨਿ ਖੋਟ ਮੈਂ ਪ੍ਰਬੀਨਿਯੋਂ ॥੨੧॥ ਹਮਰੇ ਦਿਵਾਨ ਕਉ ਸੁਘੇਰਸੋ ਚਹੈ ਹਾਨ ਕਉ[6],ਮਹਾਨ ਸਾਵਧਾਨ ਕਉ ਪਰੈ ਸੁ ਕੈਸੇ ਪਾਨ ਮੈਂ[7]।ਪੁਨ ਫਤੇਸ਼ਾਹਿ ਕੋ ਬਿਰੋਧੀ ਹਮ ਸੰਗ ਕੀਨਿ, ਸੈਨਾਕੋ ਸਕੇਲਿ ਜੀਤ ਚਾਹੈ ਘਮਸਾਨ ਮੈਂ।ਤਹਾਂਮਹਾਂ ਲੋਹ[8] ਨੇ ਪਰਾਜੈ ਕਰਿ ਦੀਨੇ ਭੂਪ,ਛਾਨੀ ਹੈ ਨ ਬਾਤਿ ਅਪਵਾਦਿ ਹੈ ਜਹਾਨ ਮੈਂ। ਅਪਨੋ ਨਗਰ ਹਮ ਆਨਿ ਕੈ ਬਸਾਯੋ ਅਬਿ,ਸੁਭਟ ਸਮੂਹ ਥਿਤ ਧਾਰੇ ਸ਼ਸਤ੍ਰ ਪਾਨ ਮੈਂ॥੨੨॥ਖੇਲਿਬੋ ਅਖੇਰ ਕੋ ਨ ਆਨਿ ਥਾਨਿ ਜਾਨ ਕਹੂੰ ਕਾਹਿਲੂਰ ਦੇਸ਼ ਮੈਂ ਪ੍ਰਵੇਸ਼ ਬਿਚਰਤਿ ਹੈਂ।ਘੋਰਨ ਕੋ ਘਾਨ,ਕਿਧੌਂ ਮਾਸ ਹੇਤੁ ਛਾਂਗ ਲੇਤਿ ਔਰ ਨ ਬਿਗਾਰੈਂ ਕਛੁ ਫਿਰੈਂ ਜਿਤ ਕਿਤ ਹੈਂ। ਕਹਾਂ ਬਿਗਰਾਯੋ, ਕੋ ਦੁਰਗ ਨਹਿੰ ਛੀਨ ਲੀਓ, ਗ੍ਰਾਮ ਹੂੰ ਨ ਲੂਟਸੋ ਕੋਈ ਲੀਨਿ ਕਹਾਂ ਬਿਤਹੈ[9]।ਪੰਥਹੂੰ ਨ ਰੋਕਸੋ ਕੋਈ,ਪਾਕੇ ਕ੍ਲਿਸ਼ ਰਹੇ ਸੋਈ[10], ਕੌਨਸੋ ਬਿਗਾਰ ਕੀਨਿ ਜਾਂ ਤੇ ਦੁਖ ਚਿਤ ਹੈ? ॥੨੩॥[11]ਭੀਮਚੰਦ

[1]ਖਬਰ। [2]ਜੋ ਗੱਸਾ ਆਪ ਜੀ ਦੇ ਰਿਦੇ ਵਿਚ ਹੈ ਉਦਾਰਤਾ ਕਰਕੇ ਭੁਲਾ ਦੇਵੋ। [3]ਏਹ ਪਾਂਵਟੇ ਦੀ ਫਤਹਬਾਦ ਹੋਈ ਸੰਧੀ ਵਲ ਇਸ਼ਾਰਾ ਹੋ ਸਕਦਾ ਹੈ। [4]ਵੱਸੋ, ਵਿਚਰੋ ਸ਼ਿਕਾਰ ਕਰੋ ਮਨ ਭਾਂਵਦੇ। [5]ਗੁਰੂ ਜੀ ਬੋਲੇ। [6]ਮਾਰਨ ਵਾਸਤੇ, (ਸ੍ਰੀ ਨਗਰ ਵਿਚ)। [7](ਪਰ ਸਾਡਾ ਜੀਵਨ) ਸਾਵਧਾਨ ਸੀ ਉਸਦੇ ਹੱਥ ਕੀਕੂੰ ਆਉਂਦਾ। [8]ਅਕਾਲ ਪੁਰਖ ਨੇ। [9]ਕਿਸੇ ਦਾ ਧਨ ਨਹੀਂ ਖੋਹ ਲਿਆ। [10]ਪੱਕੀ ਖੇਤੀ ਉੱਸੇ ਤਰ੍ਹਾਂ ਖੜੀ ਰਹਿੰਦੀ ਹੈ। [11]ਭੀਮਚੰਦ ਰਾਜੇ ਨੇ ਕੋਈ ਘੋੜਾ ਨਹੀਂ ਦਿੱਤਾ ਤੇ ਨਾ ਹੀ ਨਾਲਬੰਦੀ ਵਾਲਾ ਧਨ ਪਹੁੰਚਾਇਆ ਹੈ। [ਅ:, ਨਾਅਲਬਹਾ=ਉਹ ਧਨ ਜੋ ਕੋਈ ਛੋਟਾ ਰਾਜਾ ਨਿਜ ਤੋਂ ਵੱਡੇ ਰਾਜਾ ਨੂੰ ਭਰੇ] ।ਜਾਪਦਾ ਹੈ ਕਿ ਇਹ ਇਸ਼ਾਰਾ ਗੁਰੂ ਜੀ ਦਾ ਉਸੇ ਕਿਸੇ ਅਹਦ ਵਲ ਹੈ ਜੋ ਭੰਗਾਣੀ ਹੋਯਾ ਹੋਵੇ ਤੇ ਰਾਜੇ ਨੇ ਘੋੜੇ ਤੇ ਕੁਛ ਰੁਪੱਯੇ ਗੁਰੂ ਜੀ ਨੂੰ ਨਜ਼ਰਾਨਾ ਘੱਲਣਾ ਮੰਨਿਆਂ ਹੋਵੇ ਤੇ ਫੇਰ ਘੱਲਿਆ ਨ ਹੋਵੇ,ਗੁਰੂ ਜੀ ਯਾਦ ਕਰਾਉਂਦੇ ਹਨ ਕਿ ਉਸਨੇ ਸ਼ਰਤ ਪੂਰੀ ਨਹੀਂ ਕੀਤੀ ਪਰ ਅਸਾਂ ਫੇਰ ਵੀ ਉਸਦਾ ਕੁਛ ਵਿਗਾੜ ਨਹੀਂ ਕੀਤਾ।

ਭੂਪ ਨੇ ਤੁਰੰਗਮ ਨ ਦੀਨਿ ਕੋਈ,ਨਾਲਬੰਦੀ ਆਦਿ ਧਨ ਕੁਛ ਨ ਪੁਚਾ-
ਯੋ ਹੈ।ਰਹੋ ਨਿਜ ਦੇਸ਼ ਕਰੋ ਰਾਜ ਕੋ ਅਸ਼ੇਸ਼ ਬੈਠਿ, ਹਮਰੋ ਨ ਦ੍ਵੈਸ਼ ਨਹਿੰ
ਕਾਜ ਬਿਗਰਾਯੋ ਹੈ'। ਬਾਕ ਪੁਰਹੂਤ ਸਮ ਦੂਤ ਸੁਨਿ ਪੂਤ ਮਨ, ਸੂਤ
ਕਰਨੋ ਚਾਂਹਤਿ ਸੁ ਬੇਨਤੀ ਅਲਾਯੋ ਹੈ[1]। 'ਰਾਜੇ ਹੂੰ ਕੋ ਮੇਲ ਲੇਹੁ[2]ਕੀਜੀਏ
ਸਨੇਹ ਆਪ, ਕਰੁਨਾ ਅਛੇਹ[3] ਤੇ ਸਕਲ ਬਨਿ ਆਯੋ ਹੈ'॥ ੨੪ ॥ਦੋਹਰਾ॥
ਬਨਨੋ ਦੀਨ ਬਿਨਤੀ ਕਰੀ ਮਾਨੀ ਸਤਿਗੁਰ ਬਾਤਿ। 'ਲੈ ਆਵਹੁ ਨਿਜ
ਭੂਪ ਕਉ--ਦਰਸਹੁ ਹੈਕ੍ਰਿਤ ਘਾਤਿ[4]॥੨੫॥ਗੁਰੂ ਪੌਰ ਤੇ ਨਿੰਮ੍ਰ ਬਨਿ ਲੇਤਿ
ਸਰਬ ਕੁਛ ਪਾਇ। ਹੈਕਾਰੀ ਟੂਟੈ ਗਿਰੈ--ਕਹੁ ਗਿਰਪਤਿ ਸੋਂ ਜਾਇ' ॥੨੬॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੌ 'ਦੂਤ ਆਵਨ' ਪ੍ਰਸੰਗ ਬਰਨਨੰ ਨਾਮ ਖਸ਼ਟ
ਤ੍ਰਿੰਸਤੀ ਅੰਸੂ ॥੩੬। ੩੭. [ਭੀਮਚੰਦ ਮੇਲ ਹਿਤ ਆਇਆ।ਸਾਹਿਬ ਅਜੀਤ ਸਿੰਘ ਜਨਮ]।
ਦੋਹਰਾ ॥ ਸੁਨਿ ਸਤਿਗੁਰ ਕੇ ਵਾਕ ਵਰ ਕ੍ਰਿਪਾ ਸਨੇ ਰਸ ਸਾਥ। ਨਮੋ ਕਰੀ
ਤਿਹ ਸਮੋਂ ਉਠਿ ਚਲਨੋ ਨਿਕਟ ਗਿਰਨਾਥ ॥ ੧ ॥ਕਬਿੱਤ॥ ਬਾਜ ਪੈ ਅਰੂਢ
ਕਰਿ ਜਾਨਿ ਗਤਿ ਗੂਢ ਉਰ, ਗੁਰੂ ਗਨ ਰੂਢ ਕਉ ਬਿਚਾਰਤਿ ਸਿਧਾਰਨੋ
ਹੈ। ਤਾਤਕਾਲ ਗਯੋ ਭੀਮਚੰਦ ਕਉ ਮਿਲਤ ਭਯੋ, ਜੋਤਿਕ ਪ੍ਰਸੰਗ ਥਿਓ
ਸਕਲ ਉਚਾਰਨੋ ਹੈ। 'ਅਬਿ ਹੈਂ ਕ੍ਰਿਪਾਲ, ਨਹਿੰ ਬੱਕ੍ਰਤਾ ਕੋ ਖਯਾਲ ਕੁਛ[5]
ਚਾਲੀਏ ਉਤਾਲ, ਸਭਿ ਕਾਰਜ ਸੁਧਾਰਨੋ ਹੈ। ਆਨੰਦ ਬਿਲੰਦ ਹੋਇ
ਰਹਨੋ ਹੈ ਅਨੰਦਪੁਰਿ ਜਿਤਕਿਤ ਬੀਰਬ੍ਰਿੰਦ ਦਲਕੇਨਿਹਾਰਨੋ ਹੈ॥੨॥ਕੀਜੈ
ਨਿਜ ਮੇਲ ਗਨ ਬੀਰਨਿ ਸਕੇਲ ਕਰਿ, ਗੁਰੂ ਹਰਖਾਇ ਕੈ ਹਰੱਖ ਨਿਜ
ਧਾਰੀਏ। ਕਰਾਮਾਤ ਸਾਹਿਬ ਸੁਜਾਨ ਕਉ ਸੁ ਜਾਨਿ ਮਨ[6], ਬੰਦਨਾ
ਚਰਨ ਕਰਿ,ਬਿਨਤਿ ਉਚਾਰੀਏ। ਆਪਨੋ ਅਸ਼ੇਸ਼[7] ਦੇਸ਼ ਹੋਤਿ ਜੰਕਲੇਸ਼
ਵੇਸ, ਗੋਪਤਾ ਵਿਸ਼ੇਸ਼ ਬਨ[8] ਨੀਕੇ ਹੀ ਉਬਾਰੀਏ। ਦ੍ਵੈਸ਼ ਕੋ ਨ ਲੇਸ਼ ਧਰਿ
ਮੁਦਤ ਹਮੇਸ਼ ਰਹੋ,ਮਾਨਿ ਉਪਦੇਸ਼ਕਉ ਕਪਟ ਨਿਰਵਾਰੀਏ'॥੩॥ਸੁਨਿਕੈ
ਵਕੀਲ ਤੇ ਸੁਸ਼ੀਲ ਕੋ ਛਬੀਲੋ ਰੂਪ[9] ਭੂਪਤਿ ਹਠੀਲੋ ਹਠ ਤਜਾਗਿ ਤਾਤ-
ਕਾਲ ਕਉ। ਭੇਟਨ ਸਕੇਲ ਕਰਿ, ਚਢਨੋ ਗਜ ਪੇਲਕਰਿ[10], ਫੌਜਨ ਕਉ

[1]ਪਵਿਤ੍ਰ ਮਨ ਦੂਤ ਨੇ ਸੁਣੀ, ਓਸਦੀ ਚਾਹ ਮੇਲ ਕਰਨ ਦੀ ਹੋਣ ਕਰਕੇ ਬੇਨਤੀ ਕੀਤੀਓਸੁ। [2]ਮੇਲ ਲਵੋ। [3]ਪੂਰਨ ਕ੍ਰਿਪਾ। [4]ਹੈਂਕਾਰ ਦੂਰ ਕਰਕੇ। [5]ਹੁਣ ਕ੍ਰਿਪਾਲੂ ਹਨ, ਟੇਢਤਾਈ ਦਾ ਖਿਆਲ ਨਾ ਕਰਕੇ ਭਾਵ ਤੂੰ ਆਪਣੇ ਦਿਲ ਵਿਚ ਖੋਟ ਨਾ ਕਰਕੇ ਚੱਲੋ (ਅ) (ਉਧਰ)ਉਲਟਾ ਖਿਆਲ ਨਹੀਂ ਹੈ। [6]ਮਨ ਵਿੱਚ ਜਾਣਕੇ(ਕਿ ਉਹ) ਕਰਾਮਾਤ ਦੇ ਮਾਲਕ ਤੇ ਦਾਨੇ ਹਨ।[7]ਸਾਰਾ। [8]ਚੰਗਾ ਰੱਖਜਕ ਬਣਕੇ। [ਗੋ+ਪਤ=ਰਾਜਾ, ਰੱਖਜਕ]। [9]ਭਾਵ ਗੁਰੂ ਜੀਦਾ। [10]ਪ੍ਰੇਰਕੇ।

ਮੇਲ ਕਰਿ ਧਾਰਤਿ ਉਤਾਲ ਕਉ।ਮਾਰਗ ਪਧਾਨ ਕਰਿ ਆਨੰਦਪੁਰੇ ਕਉ ਥਾਨ ਆਨਿ ਕਰਿ ਉਤਰਜੋ ਮਹਾਨ ਮਹਿਪਾਲ ਕਉ। ਸੁਧ ਕਉ ਸੁਨਤਿ ਸੁਧਿ ਲੈਬੋ ਹੋਤੁ ਨੰਦ ਚੰਦ ਭੇਜਜੋ ਸ਼੍ਰੀ ਗੁਬਿੰਦ ਸਿੰਘ ਰਾਜਨੀਤਿ ਚਾਲ ਕਉ[1]॥੪॥ਖਾਨ ਪਾਨ ਦਾਨਾ ਤ੍ਰਿਣ ਦੀਨਸਿ ਵਿਸ਼ਾਲ ਤਬਿਪਾਛਲੇ ਪਹਿਰ ਠਹਿਰਾਯੋ ਮੇਲ ਆਵਨੋ । ਬਿਜੀਆ* ਕਉ ਪਾਨ ਕਰਿ ਸੌਚ ਤਨ ਠਾਨਿ ਕਰਿ ਬਹੁਰ ਸ਼ਨਾਨ ਕਰਿ ਪੋਸ਼ਿਸ਼ ਮੰਗਾਵਨੋ। ਸੁੰਦਰ ਪਹਿਰ ਕਰਿ ਭੂਖਨ ਰਤਨ ਜਰਿ[2] ਗਰ ਸ਼ਮਸ਼ੇਰ ਸਮ ਸ਼ੇਰ ਹ੍ਵੈ ਦਿਖਾਵਨੋ।ਨਿਠੁਰ ਕੁਦੰਡ ਭੁਜ-ਦੰਡ ਕੋ ਸਿਕੰਧ ਧਰਿ ਤੀਖਨ ਖਤੰਗ ਕੀਨਿ ਪਾਨ ਮੈਂ ਫਿਰਾਵਨੋ ॥ ੫ ॥ ਕੇਹਰੀ ਗਵੈਨ[3] ਪਗ ਪੰਕਜ ਰਵੈਨ[4] ਚਲੋ ਸਭਾ ਕੋ ਸਥਾਨ ਮੈਂ ਪਧਾਨ ਆਪ ਕੀਨਿਯੋ। ਕੰਚਨ ਸਿੰਘਾਸਨ ਪੈ ਬੈਠੇ ਸੁਖ ਆਸਨ ਸੋਂ, ਨਿਕਟ ਸਰਾਸਨ ਟਿਕਾਇ ਦ੍ਰਿੜ੍ਹ ਲੀਨਿਯੋ।ਚੌਰਦਾਰ ਚੌਰ ਚਾਰੁ ਚਾਰ ਦਿਸ਼ਿ ਢੋਰ ਕਰਿ ਸ਼ੋਭਾ ਕੋ ਬਢਾਵੈ ਸਮ ਕਿਰਨੋ ਕੀ ਚੀਨਿਯੋ। ਫਰਸ਼ ਅਨੇਕ ਰੰਗ ਸਜਜੋ ਸਭਿ ਥਨੋਂਤ ਸੰਗ,ਸਭਾ ਮੈਂ ਸੁਗੰਧਤਾ ਕੀ ਗੰਗ ਛੋਰਿ ਦੀਨਿਯੋ॥੬॥ ਆਯੋ ਨੰਦ ਚੰਦ ਕਰਿ ਬੰਦਨਾ ਕੋ ਦਯਾਰਾਮ ਪ੍ਰੋਧਾ ਮਹਾਂਬੀਰ ਤੀਨ ਭ੍ਰਾਤ ਥਿਰੇ ਥਾਨ ਮੈਂ।ਬ੍ਰਿੰਦ ਜੋ ਮਸੰਦ ਧਨ ਸੰਚਤਿ ਬਿਲੰਦ ਛੀਲਬੈਠੇ ਜਥਾਜੋਗ ਸਭਿ ਆਨ ਕੈ ਦਿਵਾਨ ਮੈਂ। ਔਂਠਦਾਰ ਬੀਰ ਬਰ ਧਾਰਿ ਕੈ ਸਰੀਰ ਚੀਰ, ਆਏ ਸੁਧਿ ਸੁਨਿ ਧਾਰਿ ਆਯੁਧ ਕੋ ਪਾਨ ਮੈਂ। ਮਾਤੁਲ ਕ੍ਰਿਪਾਲ ਬਹੁ ਜੋਧਾ ਜਿਸ ਨਾਲ ਆਏ ਧੀਰਜ ਬਿਸਾਲ ਉਰ ਬਾਕਨ ਬਖਾਨ ਮੈਂ ॥ ੭॥ ਭੇਜਜੋ ਚੌਬਦਾਰ 'ਲਯਾਓ ਭੂਪ ਕੋ ਹਕਾਰ ਅਬਿ' ਪਾਇਕੈ ਰਜਾਇ ਤਾਤਕਾਲ ਤਾਂਹਿ ਆਨਿਯੋ । ਬੀਰਨ ਵਜ਼ੀਰਨ ਕੋ ਸੰਗ ਲੈ ਬਹੀਰ ਬਹੁ ਆਨਿ ਭੀਮ ਚੰਦ ਨੈ ਪ੍ਰਣਾਮ ਪਗ ਠਾਨਿਯੋ । ਅਰਪਿ ਅਕੋਰਨ ਕਉ ਹਾਥ ਜੋਰਿ ਪ੍ਰਭੂ ਓਰ, ਬੈਠਜੋ ਸੋ ਬਿਲੋਕਿ ਮੋਦ ਪ੍ਰਸ਼ਨ ਬਖਾਨਿਯੋ । 'ਆਪ ਕੀ ਕ੍ਰਿਪਾ ਤੇ ਮੋ ਕਉ ਕੁਸ਼ਲ ਕਲਆਨ ਸਭਿ ਦੁਲਭ ਦਰਸ ਤੇ ਹਰਖ ਉਰ ਮਾਨਿਯੋ॥੮॥ ਕਰਾਮਾਤ ਸਾਹਿਬ ਅਜਾਇਬ ਚਰਿੱਤ੍ਰ ਤੁਮ, ਫੇਰ ਮਨ ਦੇਤਿ ਹੋ ਕਿ ਫੇਰ ਮਨ ਲੇਤਿ ਹੋ[5] । ਮੋ ਤੇ ਅਪਰਾਧ ਭਯੋ ਭੂਲ ਕੈ ਅਸਾਧ[6] ਥਿਯੋ, ਅਧਿਕ

[1]ਰਾਜਨੀਤੀ ਦੇ ਤ੍ਰੀਕੇ ਨੂੰ (ਵਿਚਾਰ ਕੇ)। [2]ਜੜੇ। [3]ਸ਼ੇਰ ਦੀ ਚਾਲ ਵਾਂਙ। [4]ਸੁੰਦਰ। [5]ਆਪਣੀ ਵਲੋਂ ਮਨ ਮੋੜ ਦਿੰਦੇ ਹੋ ਕਿ ਆਪਣੀ ਵਲ ਨੂੰ ਮੋੜ ਲੈਂਦੇ ਹੋ। ਗੁਰੂ ਜੀ ਨੂੰ ਮਨਾਂ ਦਾ ਪ੍ਰੇਰਕ ਕਹਿ ਰਿਹਾ ਹੈ। (ਅ) ..... ਮੁੜਕੇ ਮਨ ਲੈ ਲੈਂਦੇ ਹੋ। [6]ਮਾੜਾ।

*ਦੇਖੋ ਰਾਸਿ ੪ ਅੰਸੂ ੪੪ ਅੰਕ ੧੧ ਦੀ ਹੇਠਲੀ ਟੂਕ।

ਉਪਾਧਿਕਿਯੋ ਦ੍ਵੈਸ਼ ਬਿਨ ਹੋਤੁ ਹੌਂ[1]।ਰਾਵਰੋ ਬਿਰਦ ਬਖਸ਼ਿੰਦ ਸੁਨਸੋਂ ਬ੍ਰਿੰਦਹੂੰ ਤੇ, ਬਖਸ਼ੋ ਖਿਮਾ ਕੋ ਨਿਧਿ ਕਰੁਨਾ ਨਿਕੇਤ ਹੋ। ਰਾਖੀਏ ਸ਼ਰਨ ਤੁਮ ਤਾਰਨ ਤਰਨ ਰੂਪ ਕਾਰਨ ਕਰਨ ਬਡੇ ਬੀਰ ਜੰਗਖੇਤ ਹੋ*'॥੯॥[2] 'ਸੁਨੋ ਅਚਲੇਸ਼ ਦ੍ਵੈਸ਼ ਕਾਰਨ ਅਸ਼ੇਸ਼ ਜੋਈ, ਪੂਰਬ ਕਰੇ ਹੈਂ ਤੁਮ ਚਿੱਤ ਜਾਨਿ ਲੀਜੀਏ।ਨਿਪਟ[3] ਕਪਟ ਧਾਰਿ ਕੁੰਚਰ ਕੋ ਲੈਬੇ ਹੇਤੁ ਬਾਰਿਬਾਰਿ ਪਠੇਨਰ ਨਿਰਾਧਾਰ ਕੀਜੀਏ। ਸ਼ਾਰਿਮੋਰ ਦੇਸ਼ ਗਏ ਤਹਾਂ ਭੀ ਉਪਾਧਿ ਕਏ, ਸਾਰੇ ਗਿਰਧਾਰਨਿ ਕੀ ਸੈਨਾ ਸੁ ਲਖੀਜੀਏ। ਤੁਮਰੇ ਗਰਬ ਬਹੁ ਭਾਯਨ ਕੋ[4] ਭਯੋ ਉਰ, ਹਮਰੇ ਸਹਾਇ ਅਸਕੇਤੁ ਕੋ ਜਨੀਜੀਏ॥ ੧੦ ॥ ਪਾਈ ਜੰਗ ਜੀਤਿਬੇ ਕੀ ਲੱਛਮੀ[5],ਪਰਾਜੈ ਰਿਪੁ,ਇਸਮ[6]ਅਨੰਦਪੁਰਿ ਆਪਨੋ ਬਿਚਾਰ ਕਰਿ। ਆਨਿ ਕੈ ਸੰਭਾਰ ਕਰਿ, ਲੋਕਨਿ ਹਕਾਰ ਕਰਿ, ਬਾਸ ਕੋ ਉਦਾਰ ਕਰਿ ਮੋਦ ਨਰ ਨਾਰਿ ਕਰਿ।ਸੁਭਟ ਸਿਧਾਰੈਂ,ਕਿਤ ਘਾਸਕੋ ਨਿਹਾਰੈਂ ਲੇਤਿ ਅਪਰ ਬਿਗਾਰ ਕੋ ਕਰਤਿ ਨਾ ਪਧਾਰ ਕਰਿ। ਗੁਰੂ ਘਰ ਸਾਥ ਅਬਿ ਮਿਲੇ ਜੋਰਿ ਹਾਥ ਤੁਮ, ਯਾਂ ਤੇ ਹਮ ਛਿਮਾ ਧਾਰਿ ਬਰਜੈਂ ਉਚਾਰ ਕਰਿ' ॥ ੧੧॥ ਸੁਨਿ ਭੀਮਚੰਦ ਰਿਦੈ ਅਧਿਕ ਅਨੰਦ ਕਰਿ ਬੋਲਯੋ ਹਾਥ ਬੈਦਿ'ਤੁਮ ਗੁਨ ਕੇ ਨਿਕੇਤ ਹੋ।ਸ਼ਰਨਿ ਪਰਤਿ ਹੋਰਿ ਰੱਛਯਾਕੋ ਕਰਤਿ ਫੇਰ,ਆਪਸੁਖ ਸੰਗ ਬਸੋ, ਸਭਿ ਸੁੱਖ ਦੇਤਿ ਹੋ। ਕਾਹਲੂਰ ਦੇਸ਼ ਜੋ ਵਿਸ਼ੇਸ਼ ਹੈ ਅਸ਼ੇਸ਼ ਲਖੋ, ਆਪਨੋ ਪਛਾਨਕੈ ਹਮੇਸ਼ ਸੁਧਲੇਤਿ ਹੋ।ਔਤਰੋ ਨ ਕਰੈਂ ਹਮ,ਸਦਾਅਨੁ ਸਰੈਂ ਹੋਇ, ਸੇਵਾ ਕੋ ਸਨੇਹ ਧਰੈਂ ਕ੍ਵੈ ਨ ਪੁਨ ਭੇਤ ਹੋ' ॥੧੨ ॥ ਸੁਨਿ ਮੁਸਕਾਨੇ ਪ੍ਰਭੁ, ਬਹੁਰੋ ਬਖਾਨੇ ਬੈਨ, 'ਪੂਰਬ ਖੁਟਾਈ ਕੈ ਨਿਕਾਈ ਤੁਮ ਠਾਨਤੇ[7]। ਰਸ ਕੈ ਬਿਰਸ ਕਰੋ, ਖੇਦ ਕੈ ਹਰਸ਼ ਧਰੋ[8], ਆਨਿ ਕੈ ਸਮੀਪ ਰਹੋ[9]†, ਤਥਾ ਹਮ ਮਾਨਤੇ[10] । ਚਹੂੰ ਦਿਸ਼ਿ ਸੰਗਤਾਂ ਕੀ ਪੰਗਤਾਂ ਜੋ ਆਵਹਿੰ ਇਤ, ਅਨਿਕ ਪ੍ਰਕਾਰ ਕੀ ਅਕੋਰਨਿਕੋ ਆਨਤੇ।ਅਬਿ ਤੇ ਨ ਤਿਨ ਕੋ ਬਿਖਾਦਿ ਕੋਊਕਰੈ ਕਿਮ,ਸੁਖਸੋਂ ਦਰਸਕਰਿ ਧਾਮਨ ਪਧਾਨਤੇ॥੧੩॥ਦੈਹੈਖੇਦ ਜੋਇ ਤਾਤਕਾਲ ਫਲ ਲੈ ਹੈ ਸੋਇ, ਬਿਲਮ ਨ ਹਮਰੇ ਤਨਕ ਭਰ ਜਾਨੀਏ।

[1]ਹਿਤ ਹੀਨ ਹੋਕੇ । [2]ਗੁਰੂ ਜੀ ਬੋਲੇ । [3]ਅਤਯੰਤ । [4]ਬਹੁਤੇ ਭਰਾਵਾਂ ਦਾ । [5]ਜੰਗ ਜਿੱਤਣ ਦੀ ਲੱਛਮੀ ਅਸਾਂ ਪਾਈ । [6]ਮਾਲਕੀ । [7]ਪਹਿਲੋਂ ਬੀ ਖੁਟਿਆਈ ਅਥਵਾ ਚੰਗਿਆਈ ਤੁਸਾਂ ਹੀ ਕੀਤੀ ਸੀ । [8]ਖੇਦ ਦਿਓ ਯਾ ਸੁਖ ਦਿਓ । [9]ਹੋਰ ਥਾਂ ਅਥਵਾ ਨੇੜੇ ਰਹੋ । [10](ਜਿਹਾ ਤੁਸੀਂ ਕਰੋ) ਸਾਨੂੰ ਮਨਜ਼ੂਰ ਹੈ । ਭਾਵ ਮੇਲ ਕਰੋ ਤਾਂ ਮੇਲ ਨੂੰ ਜੇ ਅਮੇਲ ਕਰੋ ਤਾਂ ਅਮੇਲ ਨੂੰ ਤਿਆਰ ਹਾਂ ।

*ਕੈਸੇ ਕਮਾਲ ਦੀ ਕਵਿਤਾ ਚਲ ਰਹੀ ਹੈ । †ਪਾ:—ਰਹੋ ।

ਪੂਰਬ ਬਿਗਾਰੋ ਹੋਰੋ ਜੰਗ ਕੋ ਅਖਾਰੋ ਤਬਿ[1], ਨਾਂਹਿ ਤੌ ਹਮਾਰੋ ਔ ਤੁਮਾਰੋ ਰਸ ਸਾਨੀਏ[2]। ਛਿਮਾ ਬਲ ਭਰੇ ਗੁਰ ਬੈਨ ਸ਼ੁਨ ਧਰੇ ਨ੍ਰਿਪ, ਬੋਲਸੋ ਪ੍ਰੇਮ ਭਰੇ 'ਹਮੈ ਦਾਸਿ ਪਹਿਚਾਨੀਏ। ਕਾਹਿਲੂਰ ਦੇਸ਼ ਕੋ ਹਮੇਸ਼ ਨਿਜ ਧਾਮ ਲਖਿ, ਕੀਜੈ ਪ੍ਰਤਿਪਾਰ, ਸੁਧਿ ਲੀਜੈ ਸੁਖ ਸਾਨੀਏ'॥੧੪॥ਏਵ ਕੈ ਸੰਬਾਦ ਅਹਿਲਾਦ ਕੈ ਪਰਸਪਰ, ਦੀਨੋ ਸਿਰੋਪਾਉ ਸਤਿਗੁਰੂ ਬਹੁ ਮੋਲ ਕੋ। ਲੈਕੈ ਭੀਮਚੰਦ, ਜਾਨਿ ਕਰੁਨਾ,ਅਨੰਦ ਭਯੋ,ਹਾਥ ਬੰਦਿ ਬੰਦਨਾ ਕਰਤਿ ਬਿਨੈ ਬੋਲ ਕੋ। ਅੰਤਰ ਜੋ ਅੰਤਰਾ ਨਿਰੰਤਰ ਨਿਕਾਰ ਕਰਿ[3], ਬਿਦਾ ਭਯੋ ਭੂਪ, ਪਾਇ ਹਰਖ ਅਤੋਲ ਕੋ। ਸੰਗ ਭਟ ਭੀਰ ਸੋਂ ਵਜ਼ੀਰ ਧੀਰ ਧੰਨ ਕਹੈ 'ਪੀਰਨ ਕੋ ਪੀਰ ਅਵਤਾਰ ਬਿਨ ਭੋਲ ਕੋ'॥੧੫॥ ਸ਼੍ਰੀ ਗੋਬਿੰਦ ਸਿੰਘ ਸੰਗ ਸੰਧਿ ਕਰਿ ਭੀਮਚੰਦ, ਸ਼ੰਕਾ ਸਹਿ ਤ੍ਰਾਸ ਕੋ ਬਿਦਾਰਿ[4] ਸੁਖ ਪਾਇ ਕੈ।ਗਯੋ ਪੁਰਿ ਆਪਨੇ ਪ੍ਰਤਾਪ ਪ੍ਰਭੂ ਜਾਪਨੇ, ਧਰਿਓ ਬਿਸ੍ਵਾਸ ਕੋ-ਸਹਾਇ ਬਨੈਂ ਆਇ ਕੈ। ਨੀਕੋ ਨ ਬਿਬਾਦ ਚਲਸੋ[5], ਫੀਕੋ ਅਪਵਾਦ[6] ਜਗ, ਗੁਰੂ ਸੰਗ ਸੰਮਤਾ ਨ ਹੋਤਿ ਕਿਸ ਭਾਇ ਕੈ'।ਨਾਹਕ ਮਰੇ ਹੈਂ ਬੀਰ, ਜੰਗ ਮੈਂ ਨ ਰਹੀ ਧੀਰ-, ਸਿੰਮ੍ਰਤਿ ਹੈ ਗੁਨ ਇਮ ਮਨ ਸਮੁਝਾਇਕੈ॥੧੬॥ਦੇਤਿ[7]ਕੇਤੀ ਬਾਰ ਆਛੀ ਵਸਤੁ ਉਦਾਰ ਹੇਰਿ ਸਤਿਗੁਰੂ ਪਾਸਿ ਕੋ ਪਠਾਵੈ ਪ੍ਰੇਮ ਧਾਰਿ ਕੈ। ਚਾਵਰ ਲੰਮੇਰੇ ਸੇਤ ਸੂਖਮ ਘਨੇਰੇ ਕਰਿ, ਪਠੈ ਕਈ ਬੇਰੇ ਨਰ ਫੇਰੇ ਬਾਰ ਬਾਰ ਕੈ।ਉਪਬਨ ਹੂੰ ਕੇ ਫਲ ਬੀਨ ਬੀਨਨੀਕੇ ਕਲਕਾਵਰਾਂ[8]ਕੋ ਭਰਿ ਭਰਿ ਬੇਨਤੀ ਉਚਾਰਿ ਕੈ। ਆਰੂ, ਅਮਰੂਦ, ਰਸ ਪੂਰਨ ਅੰਗੂਰ ਰੂਰ, ਕਦਲੀ ਰਸਾਲ, ਸੇਉ, ਪੰਨਸ[10], ਅਨਾਰਕੈ॥੧੭॥ ਮੀਠੇ ਜਾਤਿ ਜਾਤਿ ਕੇ, ਤੁਰਸ਼ ਭਾਂਤਿ ਭਾਂਤਿ ਕੇ, ਲਗੇ ਜੁ ਪਾਂਤ ਪਾਂਤ ਕੋ[11], ਤੁਰਾਇ ਅਨਵਾਇ ਕਰਿ। ਭੇਜੈ ਸੰਗ ਦੂਤ ਕੋ ਬਖਾਨਿ ਬਿਨੈ ਪੂਤਕੋ[12],ਅਨੇਕਬਾਰਿ ਇਸੀ ਰੀਤਿਪ੍ਰੇਮ ਉਪਜਾਇ ਕਰਿ।ਆਪ ਆਨਿ ਮਿਲੈ ਕਹਿ ਬਾਤਨ ਪ੍ਰਸੰਨ ਕਰੈ,ਖੁਸ਼ੀਪ੍ਰਭੁ ਧਰੈਂ ਨਿਜ ਸਹਿਜ ਸੁਭਾਇ ਕਰਿ।ਐਸੇ ਭਈ ਸੰਧਿ,ਸਭਿ ਦੇਸ਼ਨਿ ਵਿਦਤ

---

[1]ਜੇ ਪਹਿਲੋਂ ਵਿਗਾੜੋਗੇ ਤਾਂ ਦੇਖੋਗੇ ਜੰਗ ਦਾ ਅਖਾੜਾ। [2]ਸਾਡਾ ਤੁਹਾਡਾ (ਮੇਲ) ਰਸ ਵਾਲਾ ਰਹੇਗਾ । [3]ਅੰਦਰ ਜੋ ਲਗਾਤਾਰ ਫਰਕ ਸੀ ਉਹ ਕੱਢਕੇ। [4]ਸ਼ੰਕਾ ਨੂੰ ਸਣੇ ਭੈ ਦੇ ਦੂਰ ਕਰਕੇ। [5](ਜੋ) ਝਗੜਾ ਚਲਿਆ ਸੀ ਚੰਗਾ ਨਹੀਂ ਸੀ। [6]ਬਿਅਰਥ ਨਿੰਦਾ ਹੋਈ। [7]ਕਿਸੇ ਤਰ੍ਹਾਂ ਕਰਕੇ ਭੀ। [8]ਭਾਵ ਭੀਮਚੰਦ ਦੇਂਦਾ ਹੈ। [9]ਵਹਿੰਗੀਆਂ। [10]ਕਟਹਲ [ਸੰਸ:, ਪਨਸ]। [11]ਕਤਾਰਾਂ ਵਿਚ ਲੱਗੇ ਹੋਏ ਸਨ ਜੋ। [12]ਪਵਿੱਤ੍ਰ ਬੇਨਤੀ ਕਹਿਕੇ।

ਹੋਇ, ਪਾਇ ਮਨ ਕਾਮਨਾ ਕੋ ਨਿਮੈਂ ਨਰ ਭਾਇ[1]ਕਰਿ॥੧੮॥ਦਯਾ ਸਿੰਧੁ ਐਸੀ ਰੀਤਿ ਸਮੈ ਕੋ ਬਿਤੀਤ ਕਰੈਂ,ਏਕ ਦਿਨ ਸੁੰਦਰੀ[2]ਮਨੋਰਥ ਕੋ ਧਾਰਿ ਕਰਿ॥ਆਨਿਕੈ ਸਮੀਪ ਹਾਥ ਜੋਰਿ ਕਰਿ ਖਰੀ ਭਈ ਲਾਜ ਕੈ ਸਮੇਤ ਨਿਜ ਕਾਜ ਕੋ ਬਿਚਾਰ ਕਰਿ। ਪਤਿ ਕੋ ਇਕਾਂਤਿ ਪਾਇ ਪ੍ਰੇਮ ਉਪਜਾਇ ਅਤਿ, ਆਨੰਦ ਵਧਾਇ ਥਿਰੀ ਨੀਚੀ ਨਿਜ ਨਾਰ[3] ਕਰਿ॥ਬੋਲੈ ਦੇਖਿ ਪ੍ਰਭੁ 'ਕੌਨ ਸੁਧ ਘਰਵਾਲਨੋਂ ਹੂੰ ਕੀ? ਕਹੁ,ਮਨ ਠਾਨਿ ਠਾਂਢੀ ਭਈ ਜੁ,ਉਚਾਰ-ਕਰਿ'॥ ੧੯॥'ਘਟਿ ਘਟਿ ਮਾਲਕ ਤੁਮਾਰੇ ਸਭਿ ਤਾਲਕ[4] ਪਛਾਨੋ ਤੀਨ ਕਾਲ ਮੈਂ ਸਭਿਨਿ ਗਤਿ ਮਨ ਕੀ। ਕਹੌਂ ਕਹਾਂ ਆਪ ਆਗੇ ਬੂਝਨ ਜੁ ਲਾਗੋ ਤੁਮ, ਨਾਂਹਿਨ ਬਤਾਵੌਂ ਤਊ ਨੀਕੀਹੈਨਜਨਕੀ[5]।ਜਗਤਕੀਸਾਂਝ[6] ਚਿਤਚਾਹਤਿ ਸਦੀਵ ਮੇਰੋ,ਉਪਜੈ ਸਪੂਤ ਦੁਤਿਧਾਰੈ ਤੁਮ ਤਨ ਕੀ।ਤ੍ਰੀਯਨਕੋ ਚਿਤਐਸੇ ਚਾਹਤਿ ਹਮੇਸ਼ ਤੈਸੇ ਪਤਿ ਕੀ ਪ੍ਰਸੰਨਤਾ,ਕੈ ਸੁਤ ਰੂਪ, ਧਨ ਕੀ[7] ॥੨੦॥ ਬਿਨੈ ਸੁਨਿ ਸੁੰਦਰੀ ਕੀ ਸੁੰਦਰ ਸੁ ਨੰਦ ਹੇਤੁ[8] ਸ੍ਰੀ ਗੁਬਿੰਦ ਸਿੰਘ ਸੁਖਕੰਦ ਬਰ ਦੀਨਿਯੋ।'ਪਾਇਂਮਨ ਕਾਮਨਾ ਕੋ ਕੇਤਿਕਸਮੈਂ ਮੈਂ ਅਬਿ'ਸੁਨਿਕੀਨਿ ਬੰਦਨਾ,ਅਨੰਦ ਉਰ ਚੀਨਿਯੋ। ਲਾਲਸਾ ਸੁ ਜਾਨਿ ਕਰਿ ਸ੍ਰੀ ਗੁਰੂ ਸੁਜਾਨ ਮਨ ਮਹਿਲ ਤਿਸੀ ਕੈ ਬਾਸ ਜਾਇਕਰਿ ਕੀਨਿਯੋ। ਕੋਕਰਸ ਜੋਗਰਸ[9]* ਸਗਰੋ ਦਿਖਾਇ ਨੀਕੈ ਜੋਤਿਕ ਮਨੋਰਥ ਕਰਤਿ ਪੂਰ ਲੀਨਿਯੋ[10] ॥੨੧॥

---

[1]ਪ੍ਰੇਮ। [2]ਮਾਤਾ ਜੀ। [3]ਗਰਦਨ। [4]ਅਧੀਨ [ਅ', ਤਅੱਲਕ]। [5]ਨਾਂ ਦੱਸਾਂ ਤਾਂ (ਇਹ ਗਲ) ਦਾਸਾਂ ਵਲੋਂ ਚੰਗੀ ਨਹੀਂ ਹੈ (ਕਿ ਮਾਲਕ ਪੁੱਛੇ ਤੇ ਨੌਕਰ ਦੱਸੇ ਨਾ)। [6]ਯਥਾ:—ਪੁਤੀ ਰੀਝ ਪਵੈ ਸੰਸਾਰ। [7](ਯਾ) ਪਤੀ ਦੀ ਪ੍ਰਸੰਨਤਾ ਯਾ ਪੁੱਤ੍ਰ ਰੂਪੀ ਧਨ (ਦੀ ਚਾਹਨਾ)। (ਅ) ਪਤੀ ਦੀ ਪ੍ਰਸੰਨਤਾ ੧. ਰੂਪਵਾਨ ਪੁੱਤ੍ਰ ੨. ਧਨ ੩.। [8]ਸੁਹਣੇ ਪੁੱਤ੍ਰ ਲਈ। [9]ਜੋ ਰਸ ਸਰੀਰਕ ਸੰਜੋਗ ਤੋਂ ਉਪਜੇ ਉਸ ਰਸ ਤੋਂ ਮੁਰਾਦ ਕੋਕਰਸ ਦੀ ਹੈ ਤੇ ਜੋ ਚਿੱਤ ਬ੍ਰਿਤੀ ਦੇ ਜੋੜਨ ਤੋਂ ਉਪਜੇ ਸੋ ਯੋਗ ਰਸ ਹੈ। [ਕਾਮ ਪਰ ਇਕ ਪੋਥੀ ਕੋਕ ਸ਼ਾਸਤ੍ਰ ਨਾਮੇ ਕੋਕਾ ਪੰਡਤ ਨੇ ਲਿਖੀ ਸੀ, ਉਥੋਂ ਪਦ ਬਣਿਆ ਹੈ—ਕੋਕਰਸ]। [10]ਪੂਰਨ ਕਰ ਲਿਆ।

*ਗੁਰ ਸਿੱਖੀ ਵਿਚ ਪਰੰਪਰਾ ਤੋਂ ਅੱਜ ਤਕ ਇਹ ਗੱਲ ਚਲੀ ਆਈ ਹੈ ਕਿ ਜਦ ਕਦੇ ਦਸਾਂ ਹੀ ਗੁਰੂ ਸਾਹਿਬਾਂ ਦੇ ਘਰ ਔਲਾਦ ਹੋਣ ਦਾ ਜ਼ਿਕਰ ਆਵੇ ਤਾਂ ਅਦਬ ਵਿਚ ਭਰਕੇ ਗੁਰਮੁਖ ਇਉਂ ਕਿਹਾ ਕਰਦੇ ਸਨ ਕਿ:—ਆਪ ਗੋਬਿੰਦ ਰੂਪ ਅਵਤਾਰ ਹਨ ਆਪ ਦਾ ਦ੍ਰਿਸ਼ਟੀ ਮਾਤ੍ਰ ਨਾਲ ਸੁਪਤਨੀ ਜੀ ਵਲ ਤੱਕਣਾ ਆਪ ਦੇ ਗ੍ਰਿਹ ਸੰਤਾਨ ਉਤਪਤੀ ਲਈ ਹੁੰਦਾ ਸੀ। ਕਦੇ ਕੋਈ ਸਿੱਖ ਆਪਣੇ ਸੱਚੇ ਪਿਤਾ ਮਾਤਾ ਦੇ ਪਰਸਪਰ ਸੰਜੋਗ ਬਾਬਤ ਕੋਈ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਦਹਗਾ।ਭਈ ਸਗਰਭਾ ਸੁੰਦਰੀ ਸੁੰਦਰ ਦਿਪਹਿ ਸਰੂਪਾਰਿਦੇ ਅਨੰਦ ਬਿਲੰਦ ਕਰਿ ਬਾਂਛਤਿ ਅਨੰਦ ਅਨੂਪ ॥ ੨੨ ॥ ਬੀਤ ਗਏ ਨਵ ਮਾਸ ਜਬਿ ਦਸਮ ਪ੍ਰਬਿਰਤਨੋ ਫੇਰ। ਹੋਯੋ ਸਮੈਂ ਪ੍ਰਸੂਤ ਸੋ ਗੁਜਰੀ ਮੁਦਤਿ ਬਡੇਰ ॥ ੨੩ ॥ ਮਾਘ ਮਾਸ, ਪਖ ਪਾਛਲੋ[1], ਚੌਥ ਤਿਥੀ, ਭ੍ਰਿਗੁਵਾਰ[2]। ਭਲੇ ਲਗਨ ਗ੍ਰੈਹ ਉਚਿਕ[3] ਤਬਿ* ਜਨਮਜੋ ਪੁੱਤ੍ਰ† ਉਦਾਰ ॥ ੨੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁੱਤੇ 'ਭੀਮਚੰਦ ਮਿਲਨ ਅਜੀਤ ਸਿੰਘ ਜਨਮ' ਪ੍ਰਸੰਗ ਬਰਨਨੰ ਨਾਮ ਸਪਤ ਤ੍ਰਿੰਸਤੀ ਅੰਸੂ ॥ ੩੭ ॥ ੩੯. [ਮੇਲੇ ਵਿੱਚੋਂ ਠੱਗ ਫੜਕੇ ਦੰਡ ਦਿੱਤਾ]।

ਦੋਹਰਾ ॥ ਜਨਮਜੋ ਨੰਦ ਅਨੰਦ ਭਯੋ ਮੰਗਲ ਬ੍ਰਿੰਦ ਬਨਾਇ। ਬਜੀ ਵਧਾਈ ਦ੍ਵਾਰ ਪਰ ਨੌਬਤ ਨਾਦ ਉਠਾਇ ॥੧ ॥ ਸ੍ਵੈਯਾ ਛੰਦ ॥ ਸ੍ਰੀ ਅਨੰਦਪੁਰਿ ਭਯੋ ਕੁਲਾਹਲ ਜਾਚਕ ਲੋਕ ਮਿਲੇ ਸਮੁਦਾਇ। ਪੌਤ੍ਰ ਜਨਮ ਤੇ ਗੁਜਰੀ ਹਰਖਤਿ ਦੇਤਿ ਦਰਬ ਕੌ ਜੋ ਦਰ ਆਇਉਤਸਵ ਕਰਤਿ ਮਿਲੀ ਪਿਕ ਬੈਨੀ ਮਧੁਰ ਮਧੁਰ ਸੁਰ ਗੀਤਨਿ ਗਾਇਕਰਿ ਕਰਿ ਆਦਰ ਸਦਨ ਬਿਠਾਵਤਿ ਜਥਾ ਜੋਗ ਤਿਨ ਗਿਰਾ ਸੁਨਾਇ॥੨॥ਕਮਲ ਪੱਤ੍ਰ ਸਮ ਬਿਸਤ੍ਰਿਤ ਲੋਚਨ ਬਰਨ ਬਰਨ ਕੇ ਅੰਬਰ ਪਾਇ। ਦੇਤਿ ਬਧਾਈ ਮੋਦਤਿ ਗੁਜਰੀ ਕਹਤਿ

[1]ਸ਼ੁਕਲਾ ਪੱਖ। [2]ਸ਼ੁਕਰਵਾਰ। [3]ਜੋਤਿਸ਼ ਵਿੱਚ ਗ੍ਰੈਹਿ ਦਾ ਉੱਚ ਤੇ ਨੀਚ ਇਕ ਹਿਸਾਬ ਹੈ ਜਿਵੇਂ ਮੇਖ ਦਾ ਸੂਰਜ ਉੱਚ ਹੈ ਤੇ ਦਸਾਂ ਅੰਸਾਂ ਵਿਚ ਪਰਮ ਉੱਚ। ਇਸੀ ਤਰ੍ਹਾਂ ਬ੍ਰਿਖ ਦਾ ਚੰਦ੍ਰਮਾਂ ਉੱਚ। ਫਿਰ ਉੱਚ ਰਾਸ਼ੀ ਤੋਂ ਸਤਵੀਂ ਰਾਸ ਉਪਰ ਹੋਣ ਨਾਲ ਨੀਚ ਹੁੰਦਾ ਹੈ। ਜੈਸੇ ਮੇਖ ਦਾ ਸੂਰਜ ਉੱਚ ਹੈ ਪਰ ਤੁਲਾ ਦਾ ਨੀਚ ਹੈ। ਇਥੇ ਮਤਲਬ ਹੈ ਉੱਚ ਗ੍ਰੈਹ ਵਿਚ ਜਨਮ ਹੋਇਆ। *ਪਾਃ—ਉੱਚਕਿਤੈ। ਪੁਨਾਃ—ਉਚਕਿ ਤਜ।

†ਸਾਹਿਬ ਜ਼ਾਦਿਆਂ ਦੇ ਜਨਮ ਤਿਥਾਂ ਬਾਬਤ ਦੇਖੋ ਇਸੇ ਰੁਤ ਦਾ ਅੰਸੂ ੪ ਅੰਕ ੩੯।

[ਪਿਛਲੇ ਪੰਨੇ ਦੀ ਬਾਕੀ ਟੂਕ]

ਵਾਰਤਾ ਨਹੀਂ ਸੀ ਕਰਦਾ। ਕਵਿ ਜੀ ਸੋ ਸਾਖੀ ਦੇ ਮਗਰ ਚੱਲ ਰਹੇ ਹਨ। ਉਸ ਵਿਚ ਕੋਕ ਰਸ ਜੋਗ ਰਸ ਪਦ ਆਏ ਹਨ। ਫਿਰ ਵੀ ਕਵੀ ਜੀ ਦਾ ਵਿਦਜਾ ਮੰਡਲ ਬੀ ਵਿਸ਼ੇਸ਼ ਕਰਕੇ ਹਿੰਦੀ ਸੰਸਕ੍ਰਿਤ ਸਾਹਿੱਤ ਦਾ ਹੈ, ਜਿਥੇ ਗੀਤ ਗੁਵਿੰਦ ਤੇ ਉਸਤੋਂ ਮਗਰੋਂ ਦੀਆਂ ਕ੍ਰਿਸ਼ਨ ਲੀਲਾ ਦੀਆਂ ਨਾਨਾ ਰਚਨਾ ਦੇ ਰੰਗ ਆਪ ਦੀ ਨਜ਼ਰੋਂ ਲੰਘੇ ਹਨ, ਇਸ ਲਈ ਬੀ ਆਪ ਤੋਂ ਏਥੇ ਕੁਛ ਉਸ ਪ੍ਰਕਾਰ ਦਾ ਵਰਣਨ ਹੋ ਗਿਆ ਹੈ। ਪਰ ਸਾਨੂੰ ਧੰਨਵਾਦੀ ਹੋਣਾ ਚਾਹੀਦਾ ਹੈ ਕਿ ਆਪ ਨੇ ਅਤਿ ਥੋੜਾ ਕੁਛ ਕਿਹਾ ਹੈ। 'ਕੋਕ ਰਸ' ਪਦ ਦੇ ਨਾਲ 'ਜੋਗ ਰਸ' ਪਦ ਬੀ ਵਰਤਿਆ ਹੈ ਕਿ ਮਹਾਂਰਾਜ ਸਰੀਰਕ ਰਸਾਂ ਤੋਂ ਅਲਿਪਤ ਸਨ ਤੇ ਜੋਗ ਰਸ ਨੂੰ ਕਦੇ ਬੀ ਕਿਸੇ ਹਾਲਤ ਬੀ ਆਪਣੇ ਤੋਂ ਦੂਰ ਨਹੀਂ ਸਨ ਹੋਣ ਦੇਂਦੇ।

ਅਸੀਸਨ ਸੀਸ ਚਢਾਇ। ਦੇਤਿ ਦੂਬ ਕੋ ਦੇਖਿ ਹੂਬ ਕੋ[1], ਦਰ ਪਰ ਫੂਲਨ ਮਾਲ ਬੰਧਾਇ। ਨਾਚ ਹੀਜ ਫਿਰ ਲੇਤਿ ਭੁਵਾਲੀ ਟਲਕਾ ਤਾਲੀ ਮੇਲ ਬਜਾਇ[2] ॥ ੩ ॥ ਸ਼੍ਰੀ ਸਤਿਗੁਰ ਸਮੀਪ ਜੋ ਮੰਗਤ ਮਨ ਭਾਵਤਿ ਕੋ ਪਾਇ ਸਿਧਾਇੰ। ਦਰਬ ਪਟੰਬਰ ਲੇਤਿ ਬਿਭੂਖਨ ਮਿਲੇ ਨਾਰਿ ਨਰ ਗਨ ਚਿਤ ਚਾਇ। ਸਿੰਘ ਪੌਰ ਪਰ ਠੌਰ ਨ ਪ੍ਰਾਪਤਿ, ਭੀਰ ਅਧਿਕ ਹੁਇ ਰੌਰ ਉਪਾਇ। ਜਹਿੰ ਕਹਿੰ ਤੇ ਸੁਨਿ ਸੁਨਿ ਬਹੁ ਆਏ, ਦੇਨਿ ਬਿਸਾਲ[3] ਸੁਜਸੁ ਬਿਰਧਾਇ ॥ ੪ ॥ ਕਰਹਿੰ ਮੰਗਲਾਚਾਰ ਘਨੇਰੇ ਜੁਗਤ ਅਨੰਦ ਸ਼ਬਦ* ਕੋ ਗਾਇ। ਦੋਦਸ ਦਿਨ ਬੀਤੇ ਸ਼੍ਰੀ ਗੁਜਰੀ ਦਯਾਰਾਮ ਕੋ ਪਠਨੋ ਸੁਨਾਇ। 'ਸ਼੍ਰੀਮੁਖ ਤੇ ਸੁਤ ਨਾਮ ਧਰਹੁ ਕੋ, ਜੋ ਗੁਰ ਬੰਸ ਬਿਖੈ ਦੁਤਿ ਪਾਇ'। ਆਇ ਸਭਾ ਮਹਿੰ ਬਿੱਪ੍ਰ ਭਨਨੋ ਜਬਿ 'ਮਾਤਾ ਇਸ ਬਿਧਿ ਬਾਕ ਅਲਾਇ' ॥ ੫ ॥ ਸ਼੍ਰੀ ਕਲਗ਼ੀਧਰ ਉਰ ਬਿਚਾਰ ਕਰਿ–ਸ਼ੱਤ੍ਰੁਨ ਤੇ ਅਜੀਤ ਹੁਇ ਜੋਇ–। ਯਾਂਤੇ ਨਾਮ ਅਜੀਤ ਸਿੰਘ ਧਰਿ, ਪਠਨੋ ਮੌਤ ਢਿਗ ਦਿਜਵਰ ਸੋਇ† । ਹਰਖਤਿ ਭਈ ਸ਼ੁੰਨ ਧਰਿ ਤਿਸ ਛਿਨ ਗਈ ਪੌਤ੍ਰ ਕੇ ਨਿਕਟੀ ਹੋਇ। ਸ਼ਭਿਹਿਨਿ ਮੈਂ ਤਬਿ ਨਾਮ ਸੁਨਾਯੋ ਸੁਨਤਿ ਅਨੰਦ ਭਏ ਸਭਿ ਕੋਇ ॥ ੬ ॥ ਦਿਨਪ੍ਰਤਿ ਲਾਲਤਿ ਅਨਿਕ ਪ੍ਰਕਾਰਨਿ ਹੇਮ ਬਿਭੂਖਨ ਕੋ ਘਰਿਵਾਇ। ਜਟਿਤ ਜਵਾਹਰ ਜ਼ੇਬ ਜਬਰ ਜਿਨ, ਪਗ ਨੂਪਰ ਅਰੁ ਕਟਕ[4] ਬਨਾਇ। ਛੁੱਦ੍ਰਘੰਟਕਾ[5] ਬਨੀ ਮਨੋਹਰ ਸਿਰ ਸਿਰਫੂਲ[6] ਧਰਨੋ ਦੁਤਿ ਪਾਇ। ਸੂਖਮ ਝੀਨ‡ ਨਵੀਨ ਬਸਨ ਸ਼ੁਭ ਪਹਿਰਾਵਤਿ

[1]ਪ੍ਰੇਮ ਨੂੰ ਵੇਖਕੇ ਖੱਬਲ ਘਾਹ ਦੇ ਦੀਆਂ ਹਨ। [ਘਾਹ ਮੰਗਲ ਸਮੇਂ ਤੇ ਦੇਣਾ ਅਸੀਸ ਦੇਣੀ ਹੈ ਕਿ ਇਸ ਵਾਂਗੂ ਤੁਸੀਂ ਵਧੋ ਤੇ ਹਰੇ ਭਰੇ ਰਹੋ]। [2]ਤਾੜੀ ਨਾਲ ਟਲੀਆਂ ਮੇਲਕੇ ਵਜਾਉਂਦੇ ਹਨ। [3]ਬਹੁਤ ਦਾਨ ਦੇਣ ਕਰਕੇ। [4]ਕੜੇ। [5]ਤੜਾਗੀ। [6]ਸਿਰ ਦਾ ਇਕ ਗਹਿਣਾ।

*ਸਤਿਗੁਰ ਸਾਚੇ ਦੀਆ ਭੇਜ–ਇਤਆਦੀ ਸਬਦ ਪੜ੍ਹਦੇ ਹਨ, ਇਹੋ ਗੁਰਮਤ ਜਨਮ ਸੰਸਕਾਰ ਵਿਚ ਪ੍ਰਗਟ ਹੈ। †ਦੇਖੋ ਏਥੇ ਬ੍ਰਹਮਨ ਪੱਤ੍ਰੀ ਫੋਲ ਕੇ ਨਾਮ ਨਹੀਂ ਦੱਸ ਰਿਹਾ, ਹਾਲਾਂ ਕਿ ਇਹ ਪ੍ਰੋਹਿਤ ਬੀ ਹੈ ਤੇ ਦਲਾਂ ਦਾ ਸੂਰਮਾਂ ਬੀ ਹੈ, ਜਿਸ ਕਰਕੇ ਵਧੇਰੇ ਸਨਮਾਨਤ ਹੈ। ਨਾਮ ਗੁਰੂ ਜੀ ਨੇ ਆਪ ਰੱਖਿਆ ਹੈ, ਇਹੋ ਗੁਰਮਤ ਹੈ, ਏਸੇ ਕਰਕੇ ਹੁਣ ਤਕ ਨਾਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਵਾਕ ਲੈਕੇ ਮੰਗਤ ਧਰਦੀ ਹੈ।

‡ਸ਼ੋਭਾ ਹਿਤ ਹਰ ਔਸੇ ਸਮੇਂ ਔਸੇ ਵਾਕ ਕਿਹਾ ਕਰਦੇ ਹਨ, ਮੁਰਾਦ ਲੈਣੀ ਚਾਹੀਏ ਸ਼ੋਭਾ ਯੁਕਤ ਦੀ। ਅੱਖਰੀ ਅਰਥ ਲਾਓ ਤਾਂ ਮਾਘ ਫਗਣ ਵਿਚ ਤਾਂ ਬਹੁਤ ਬ੍ਰੀਕ ਕਪੜੇ ਨਹੀਂ ਪਹਿਨੀਦੇ ਝੀਨ ਤੋਂ ਮੁਰਾਦ ਗਰਮ ਪਰ ਵਧੀਆ ਗਰਮ ਹੀ ਲਈ ਜਾ ਸਕਦੀ ਹੈ। ਪਰ ਮਲਮਲ ਤੇ ਪਤਲੇ ਰੇਸ਼ਮੀ ਕੱਪੜੇ ਵੀ ਨਹੀਂ।

ਪੌਤ੍ਰੇ ਹਰਖਾਇ ॥੭॥ ਇਸ ਪ੍ਰਕਾਰ ਦਿਨ ਕੇਤਿਕ ਬੀਤੇ ਸੰਗਤਿ ਦਿਵਸ ਪੁਰਬਕੋ ਜਾਨਿ।ਚਹੁੰਦਿਸ਼ਿਤੇ ਉਮਡੀਹਿਤ ਦਰਸ਼ਨ ਲਏ ਅਕੋਰਨ ਪਹੁੰਚੇ ਆਨਿ।ਦਰਸ਼ਨ ਦੇਨਿ ਹੇਤੁ ਸ਼੍ਰੀ ਸਤਿਗੁਰ ਬੈਠਿਗਏ ਊਚੇ ਅਸਥਾਨ।ਭਈ ਸਭਿਨਿ ਸੁਧਿ ਸੁਨਿ ਸੁਨਿ ਸਗਰੇ ਉਪਜਯੋ ਹਿਰਦੈ ਹਰਖ ਮਹਾਨ॥੮॥ਮੇਲਾ ਭਯੋ ਸਕੇਲਨ ਦੀਰਘ ਧਰਹਿੰ ਅਕੋਰਨ ਅਨਿਕ ਪ੍ਰਕਾਰ। ਮੁਖਿ ਮਸੰਦ ਲੈ ਲੈ ਸੰਗ ਸੰਗਤਿ ਪਹੁੰਚੇ ਸਤਿਗੁਰ ਕੇ ਦਰਬਾਰ।ਕਿਤਿਕ ਬਿਭੂਖਨ ਚਾਮੀਕਰ ਕੇ ਸ਼੍ਰੀਅਜੀਤ ਸਿੰਘ ਹਿਤ ਦੁਤਿ ਚਾਰੁ। ਲਯਾਵਤਿ ਭਏ ਅਰਪਤੇ ਆਗੇ ਅਪਰ ਦਰਬ ਬਹੁ ਹਯ ਹਥਯਾਰ॥੯॥ਲਗੇ ਅੰਬਾਰ ਅਕੋਰਨ ਕੇ ਬਹੁ ਪੁਰਹਿੰ ਕਾਮਨਾ ਜਿਮ ਜਿਸ ਕੀਨਿ। ਖਰੋ ਮੇਵਰੋ ਕਰਿ ਅਰਦਾਸਨਿ ਗੁਰੂ ਬਿਲੋਕਹਿੰ ਕਰੁਨਾ ਭੀਨ।ਸਿਖ ਸੰਗਤਿ ਕੀ ਭੀਰ ਭਈ ਤਬਿ ਇਕ ਬੰਚਕ ਉਰ ਲਾਲਚ ਪੀਨ। ਅੰਚਰ ਬੰਧਯੋ[1] ਕਤਰ ਧਨ ਲੀਨਸਿ, ਪੁਨ ਮੇਲੇ ਮਹਿੰ ਬਿਚਰਤਿ ਚੀਨ॥੧੦॥ਸਿਖ ਪਟ ਦੇਖਿ ਦੁਖੀ ਹੁਇ ਚਿੰਤਾ ਸਤਿਗੁਰ ਕੋ ਢਿਗ ਕੀਨਿ ਉਚਾਰ। 'ਮਹਾਰਾਜ ਮੇਲੇ ਮਹਿੰ ਪਾਪੀ ਭੀਰ ਬਿਖੈ ਇਮ ਠਾਨਤਿ ਕਾਰ'। ਕਹਯੋ ਮੇਵਰੇ ਕੋ ਤਬਿ ਸ਼੍ਰੀ ਪ੍ਰਭੁ'ਇਕ ਬਲ ਇਸ ਕੋ ਦੇਹੁ ਬਿਠਾਰਿ'। ਹੁਕਮ ਪਾਇ ਕਰਿ ਥਿਰਯੋ ਸਚਿੰਤਤਿ–ਧਨ ਮੈਂ ਪਾਵੋਂ ਕੌਨ ਪ੍ਰਕਾਰ–॥੧੧॥ਸੋ ਬੰਚਕ ਮੇਲੇ ਮਹਿੰ ਬਿਚਰਤਿ ਕਾਟਯੋ ਖੀਸਾ ਇਕ ਸਿਖ ਕੇਰ। ਨਹਿੰ ਕਿਨ ਜਾਨਯੋ ਮਿਲਯੋ ਨਰਨ ਮਹਿੰ, ਸਿਖ ਦੇਖਤਿ ਭਾ ਦੁਖੀ ਬਡੇਰ। ਪੂਰਬ ਸਮ ਸ਼੍ਰੀ ਪ੍ਰਭੁ ਢਿਗ ਗਮਨਯੋਂ ਊਚੇ ਕਰਿ ਪੁਕਾਰ ਤਿਸ ਬੇਰ। ਸੁਨਿ ਗੁਰ ਤਿਸ ਕੇ ਨਿਕਟ ਬਿਠਾਯੋ ਕਹਯੋ 'ਦਰਬ ਲੈ ਦੇਵਹਿੰ ਫੇਰ'। ੧੨॥ਲਯੋ ਜੁਗਮ ਤੇ ਧਨਤਿਨ ਬੰਚਕ ਪੁਨ ਤੀਸਰ ਹਿਤ ਘਾਤ ਲਗਾਇ। ਲਯੋ ਅਪਰ ਨਹਿੰ ਕਿਨਹਿ ਬਿਲੋਕਯੋ, ਪੁਨ ਚੌਥੇ ਕੋ ਦਰਬ ਚੁਰਾਇ। ਕਰਤਿ ਪੁਕਾਰ ਦੁਊ ਚਲਿ ਆਏ ਸੁਨਿ ਸਗਰੇ ਸਤਿਗੁਰੂ ਸੁਨਾਇ[2]। 'ਤਸਕਰ ਘਨੇ ਅਹੈਂ ਬਿਚ ਮੇਲੇ ਨਾਹੋਂ ਰਾਵਰ ਤੇ ਡਰਕੋ ਪਾਇ'॥੧੩॥ਤਬਿ ਸਤਿਗੁਰ ਦੈ ਸੁਭਟ ਪਠਾਏ 'ਮੇਲੇ ਮਹਿੰ ਬੰਚਕ ਇਕ ਜਾਨ। ਪਗੀਆ ਲਾਲ ਕਸੀ ਕਟ ਧੋਤੀ ਇਕ ਮਾਲਾ ਧਾਰੈ ਨਿਜ ਪਾਨ। ਚੰਦਨ ਤਿਲਕ ਭਾਲ ਮੈਂ ਦੇਖਹੁ ਗਹਿ ਆਨਹੁ ਡਰ ਦੇਹੁ ਮਹਾਨ'। ਸੁਨਤਿ ਚਿੰਨ੍ਹ ਭਟ

[1]ਪੱਲੇ ਨਾਲ ਬੱਧਾ ਹੋਯਾ (ਧਨ)। [2]ਸੁਣਕੇ ਸਾਰਿਆਂ ਨੇ ਸਤਿਗੁਰੂ ਜੀ ਨੂੰ ਸੁਣਾਯਾ।

ਪਾਇ ਹੁਕਮ ਕੌ ਪਿਖਿ ਮੇਲੋ ਕਹੁ ਬਨਿ ਸਵਧਾਨ॥੧੪॥ਬਿਚਰਤਿ ਸੋ ਠਗ ਗਹਨੋ ਜਾਇ ਕਰ ਪ੍ਰਭੁ ਕੇ ਨਿਕਟ ਆਨਿ ਤਤਕਾਲ। ਸ਼੍ਰੀ ਮੁਖ ਤੇ ਕਹਿ 'ਇਸ ਪਟ ਦੇਖਹੁ' ਕਰੇ ਉਤਾਇਲ ਹੇਰਤਿ ਜਾਲਿ। ਗਾਢੋ ਬਾਂਧ[1] ਕਰਨੋ ਤਬਿ ਠਾਂਢੋ 'ਇਹ ਆਨਨੋਂ ਹਮ ਛਲੀ ਬਿਸਾਲ'। ਧਨ ਚਤਰਨਿ[2] ਕੋ ਗਯੋ ਜਿਤਿਕ ਥੋ ਨਿਕਸਨੋ ਤਿਸ ਢਿਗ ਤੇ ਲਿਯ ਭਾਲ॥੧੫॥ ਚਾਰਹੁੰ ਸਿੱਖਨ ਕੋ ਧਨ ਦੀਨਸਿ, ਲੈ ਕਰਿ ਤਿਨਹੁੰ ਹਰਖ ਉਰ ਪਾਇ। ਕਰਨੋ ਬਿਲੋਕਨ ਬਿਸਮਤ ਹ੍ਵੈ ਕਰਿ 'ਧੰਨ ਧੰਨ' ਸਤਿਗੁਰ ਕੋ ਗਾਇ। 'ਮਹਾਂ ਅਘੀ, ਮਨ ਭੈ ਨਹਿੰ ਕੀਨਸਿ, ਦੰਡ ਦੇਨ ਕੋ ਉਚਿਤ ਸਜਾਇ[3]'। ਸ਼੍ਰੀ ਮੁਖ ਤੇ ਕਹਿ ਕੈਦ ਕਰਾਯੋ ਪੁਨਹਿ ਪਾਪ ਨਹਿੰ ਕਰੈ ਕਦਾਇ॥ ੧੬॥ ਸਿਖ ਸੰਗਤਿ ਸਭਿ ਪਾਇ ਕਾਮਨਾ ਦਰਸ਼ਨ ਕਰਿ ਕਰਿ ਸਦਨ ਸਿਧਾਇ।ਦੇਸ਼ ਬਿਦੇਸ਼ਨ ਪ੍ਰਭੁ ਕੀ ਕੀਰਤਿ ਫੈਲ ਪਰੀ ਸਭਿ ਕਹੈਂ ਸੁਨਾਇ। ਮਨਹੁੰ ਮਾਲਤੀ ਘਰ ਘਰ ਫੂਲੀ ਕਿਧੌਂ ਮਰਾਲਨ ਪਾਂਤਿ ਉਡਾਇ। ਸਿੰਧ ਮੇਖਲਾ ਸਰਬ ਰਸਾ ਪਰ[4] ਜਿਤ ਕਿਤ ਉੱਜਲ ਰਹੀ ਸੁ ਛਾਇ॥ ੧੭॥ ਕੋਤਿਕ ਦਿਨ ਮਹਿੰ ਠਗ ਹਕਾਰ ਕਰਿ ਕਹਨੋ ਪ੍ਰਭੂ 'ਸੁਨਿ ਰੇ ਮੰਤਿ ਮੰਦ!ਹਮਹਿੰ ਅਰਾਧਨੋ ਅਘ ਕੇ ਹਿਤ ਤੈਂ--ਮਮ ਪੜਦਾ ਗੁਰ ਢਕਹੁ ਬਿਲੰਦ। ਤੈ ਚੋਰੀ ਕਰਿ ਬਹੁਰ ਨ ਕਰਿਹੌਂ--ਬਿਚਰਹਿਂ ਮੇਲੇ ਮਹਿੰ ਅਘਵੰਦ। ਦਰਬ ਤੀਨ ਕੋ ਲਿਯ,ਤ੍ਰਿਸ਼ਨਾ ਕਿਧ[5], ਪੁਨ ਚੌਥੇ ਕੇ ਚੀਰ ਨਿਕੰਦ॥੧੮॥ ਰਹਨੋ ਨ ਪੂਨ ਪਰ ਲੋਭ ਵਧਨੋ ਚਿਤ[6], ਫਾਸ ਉਚਿਤ ਤੋ ਕੌ ਪਹਿਚਾਨ। ਤਊ ਤਜਹਿਂ[7] ਅਬਿ, ਬਹੁਰ ਨ ਕਰੀਐ'ਇਮਕਹਿ ਛੁਟਵਾਯੋ ਗੁਨਖਾਨ।ਧਰਿ ਨਮੋ ਗਮਨਨੋ ਛੁਟਿ ਤੁਰਨ

---

[1]ਭਾਵ ਮੁਸ਼ਕਾਂ ਬੰਨ੍ਹਕੇ। [2]ਭਾਵ ਚਾਰ ਸਿੱਖਾਂ ਦਾ। [3]ਦੰਡ ਸਜ਼ਾ ਦੇਣ ਦੇ ਉਚਿਤ (=ਯੋਗ) ਹੈ। ਕਵਿ ਜੀ ਨੇ ਦੰਡ ਸਜ਼ਾ ਇਉਂ ਇਥੇ ਵਰਤਿਆ ਹੈ ਜਿਵੇਂ ਕਹੀਦਾ ਹੈ ਜਲ ਪਾਣੀ ਛਕ ਲਓ। [4]ਸਾਰੀ ਧਰਤੀ ਉਤੇ ਜੋ ਸਮੁੰਦਰ ਨਾਲ ਘੇਰੀ ਹੋਈ ਹੈ। (ਅ) (ਪਹਾੜਾਂ ਤੋਂ ਲੈ) ਸਮੁੰਦਰ ਤਕ ਵਿਚਲੀ ਤੇ ਸਾਰੀ ਧਰਤੀ ਉਤੇ। [5]ਫਿਰ ਤ੍ਰਿਸ਼ਨਾ ਕੀਤੀ। [6]ਇਸਦਾ ਇਹ ਭਾਵ ਨਹੀਂ ਕਿ ਥੋੜੀ ਚੋਰੀ ਮਾਫ ਕਰ ਰਹੇ ਹਨ, ਬਲਕਿ ਇਕ ਇਨਸਾਨੀ ਖਸਲਤ ਜ਼ਾਹਰ ਕਰ ਰਹੇ ਹਨ ਕਿ ਚੋਰੀ ਯਾਰੀ ਜੂਆ ਆਦਿ ਕਰਮਾਂ ਵਾਲੇ ਪੂਣ ਕਰਦੇ ਹਨ ਕਿ ਬਸ ਹੁਣ ਤੇ ਫੇਰ ਨਹੀਂ ਕਰਾਂਗੇ, ਪਰ ਉਨ੍ਹਾਂ ਦੇ ਅੰਦਰਲੇ ਸੰਸਕਾਰ ਮੁੜ ਮੁੜ ਉਧਰੇ ਲੈ ਜਾਂਦੇ ਹਨ, ਇਸ ਲਈ ਮੂਲੋਂ ਤਜਾਗ ਕਰਨਾ ਹੀ ਠੀਕ ਹੈ। 'ਪੜਦੇ ਢੱਕਣ' ਦੀ ਅਰਦਾਸ ਦੀ ਬੀ ਇਨਸਾਨ ਨੂੰ ਬਹੁਤ ਲੋੜ ਪੈਂਦੀ ਹੈ। ਗੁਰੂ ਤੇ ਪਰਮੇਸ਼ੁਰ ਦਾ ਬਿਰਦ 'ਪੜਦੇ ਢੱਕ' ਬੀ ਹੈ। ਜਿਸਦਾ ਮਤਲਬ ਪਾਪ ਦੀ ਖੁੱਲ੍ਹ ਨਹੀਂ। [7]ਫਿਰ ਤੈਨੂੰ ਛੇੜਨੇ ਹਾਂ।

ਸ਼੍ਰੀ ਗੁਰ ਕੇ ਗੁਣ ਕਰਤਿ ਬਖਾਨ। ਇਸ ਪ੍ਰਕਾਰ ਕੇਤਿਕ ਦਿਨ ਗੁਜ਼ਰੇ ਹੋਤਿ ਬਿਲਾਸ ਅਨੇਕ ਬਿਧਾਨ ॥੧੯॥ ਦੋਹਰਾ ॥ ਕਵਿਤਾ ਰਚਹਿਂ ਇਕੰਤ ਹ੍ਵੈ ਸੁੰਦਰ ਛੰਦ ਬਨਾਇ। ਰਸ ਸ਼ਿੰਗਾਰ[1], ਰਸ ਬੀਰ[2] ਕੌ, ਰੌਦ੍ਰ[3] ਬਰਨ ਅਧਿਕਾਇ ॥ ੨੦ ॥ ਸ੍ਰੈਯਾ ਛੰਦ ॥ ਸੁਨਿ ਸੁਨਿ ਗੁਨੀ ਅਨਿਕ ਗੁਨ ਜਿਨਿ ਮਹਿਂ ਕਦਰ ਸ਼ਨਾਸੀ ਕੌ ਮਨ ਜਾਨਿ[4]। ਕਹਹਿਂ ਕਬਿੱਤ ਸੁਜਸੁ ਕੇ ਸੁੰਦਰ, ਕਲਗ਼ੀਧਰ ਸੋਂ ਮਿਲਹਿਂ ਸੁ ਆਨਿ।ਧਰਹਿਂ ਅਨਿਕ ਚਾਤੁਰਤਾ ਰਚਿਰਚਿ ਹੁਇ ਪ੍ਰਸੰਨ ਲਖਿ ਗੁਨੀ ਮਹਾਨ। ਧਨ ਗਨ ਬਖਸ਼ ਹਜ਼ਾਰਹੁ ਲੱਛਹੁ ਲੇ ਕਰਿ ਹਰਖ ਧਰਹਿਂ ਗੁਨਵਾਨ ॥ ੨੧ ॥ ਕਿਤਿਕ ਰਹੇ ਢਿਗ ਨੌਕਰ ਹੁਇ ਕਰਿ ਦਰਬ ਹਜ਼ਾਰਹੁ ਕੌ ਨਿਤ ਲੇਤਿ। ਦਾਰਿਦ ਘਾਮ ਬਿਦਾਰਨ ਹੋਵਾ ਬਰਖਤਿ[5]ਘਨ ਜਨੋਂ ਕ੍ਰਿਪਾ ਨਿਕੇਤੁ।ਆਪ ਰਚਤਿ ਹੈਂ ਛੰਦ ਅਨਿਕ ਗਤਿ ਅਪਰਨ ਕੇ ਲਖਿ ਰੀਝ ਸੁ ਦੇਤਿ[6]।ਇਮ ਗੁਨੀਅਨ ਮਹਿਂ ਕੀਰਤਿ ਪਸਰੀ ਸੁਨਿ ਸੁਨਿ ਆਵਤਿ ਹੈਂ ਸੁਖ ਹੇਤੁ ॥੨੨॥ ਕਵੀ ਰਹਿਤਿ ਜੋ ਪੂਰਬ ਦਿਸ਼ਿ ਮਹਿਂ ਅਰੁ ਦੱਖਣ ਮਹਿਂ ਉਪਜੇ ਜੋਇ। ਪੱਛਮ ਬਾਸੀ ਉੱਤਰ ਦਿਸ਼ਿ ਕੇ ਗੁਨ ਕੌ ਪਰਖਹਿਂ[7] ਗੁਨ ਸੁਨਿ ਸੋਇ। ਰੀਝ[8] ਮੌਜ[9] ਦੀਰਘ ਹੀ ਲਖਿ ਕਰਿ ਘਰ ਕੌ ਤਯਾਗ ਆਇਂ ਸਭਿ ਕੋਇ।ਬਖਸ਼ਿਸ਼ ਪਾਇ ਨਿਕਟ ਰਹਿਂ ਕੇਤਿਕ ਕੌ ਨਿਕੇਤ ਗੇ ਦਾਰਿਦ ਖੋਇ॥੨੩॥ਪੀਰ ਕਿਤਿਕ ਸੁਨਿ ਮਹਿੰਮਾ ਆਵਤਿ, ਬੈਰਾਗੀ ਸੰਨਯਾਸੀ ਜਾਲ। ਤਪੀ ਦਿਗੰਬਰ ਦਰਸ਼ਨ ਕੇ ਹਿਤ ਜੋਗੀ ਆਇਂ ਜਿ ਸਿੱਧ ਬਿਸਾਲ। ਮਿਲਿ ਮਿਲਿ ਪਰਖਹਿਂ ਹਰਖਹਿਂ ਬਚ ਸੁਨਿ, ਸੰਸੈ ਕੌ ਉੱਤਰ ਤਤਕਾਲ[10]। ਸਾਹਿਬ ਕਰਾਮਾਤਿ ਗੁਰ ਦੀਰਘ ਸਿੰਧ ਮਨਿੰਦ ਸੁਮੇਰੁ ਅਚਾਲ॥੨੪॥ਸਿਖ ਸੰਗਤਿ ਜਹਿਂ ਕਹਿਂ ਤੇ ਆਵਤਿ ਮਨ ਭਾਵਤਿ ਪਾਵਤਿ ਨਿਜ ਕਾਮ[11]।ਚਹੁੰਦਿਸ਼ਿ ਤੇ ਹੁਇ ਮੇਲਸਕੇਲਨ ਉਤਰਿ ਅਨੰਦਪੁਰੇ ਅਭਿਰਾਮ। ਜਥਿ ਜਾਨਹਿਂ–ਬਹੁ ਬ੍ਰਿੰਦ ਭਏ ਨਰ ਜੇ ਦਰਸ਼ਨ

[1]ਸ਼ਿੰਗਾਰ ਰਸ, ਜਿਸ ਵਿਚ ਪਿਆਰ ਦਾ ਵਰਣਨ ਹੋਵੇ। [2]ਬੀਰ ਰਸ, ਜਿਸ ਵਿਚ ਬਹਾਦਰੀ ਹੋਵੇ। [3]ਰੌਦ੍ਰ ਰਸ, ਜਿਸ ਵਿਚ ਕ੍ਰੋਧ ਆਦਿ ਨਾਲ ਬੀਰਤਾ ਭੈਦਾਇਕ ਹੋ ਜਾਵੇ। [4](ਸਤਿਗੁਰੂ ਜੀ ਦੀ) ਕਦਰ ਪਛਾਣਨ (ਦੇ ਗੁਣ ਨੂੰ) ਮਨ ਵਿਚ ਜਾਣਕੇ। [5]ਗੁਰੂ ਜੀ ਵੱਸਦੇ ਹਨ ਭਾਵ ਦਾਨ ਦੇਂਦੇ ਹਨ। [6]ਪ੍ਰਸੰਨ ਹੋਕੇ ਬਖਸ਼ਸ਼ ਕਰਦੇ ਹਨ। [7]ਪਰਖਦੇ ਹਨ ਇਹ ਗੁਣ ਸੁਣ ਕੇ। [8]ਰੀਝ= (ਉਚੇ ਗੁਣ ਵੇਖਕੇ) ਖੁਸ਼ ਹੋਣਾ ਤੇ ਖਿੜਨਾ। ਮੌਜ=ਖੁਸ਼ੀ ਤ੍ਰੰਗ ਵਿਚ ਬਖਸ਼ਸ਼ ਕਰਨੀ। [9]ਉਸੇ ਵੇਲੇ (ਦੇਂਦੇ ਹਨ)। [10]ਕਾਮਨਾ।

ਚਾਹਤਿ ਸੁਖ ਧਾਮ–।ਤਬਨਿਕਸਹਿੰ ਖਡਸਭਾ ਲਗਾਵਹਿੰ ਪੁਰਹਿੰਕਾਮਨਾ ਮਨ ਬਿਸਰਾਮ[1] ॥ ੨੫॥ ਜੋਧਾ ਰਹੈਂ ਬਿਸਾਲ ਭਯੋ ਦਲ, ਰਣ ਪ੍ਰਿਯ ਰਣ ਕੀ ਬਾਤ ਸੁਨਾਇ।ਬਹੁ ਉਤਸਾਹਿ ਹੋਤਿ ਹੈ ਬੀਰਨ ਆਯੁਧ ਬਿੱਦਯਾ ਸਦਾ ਕਮਾਇ। ਹਯਨ ਫੰਦਾਵਤਿ ਬਹੁ ਚਪਲਾਵਤਿ ਅਧਿਕ ਪਲਾਇ ਤੁਫੈਗ ਚਲਾਇ। ਮਹਾਂਰਾਜ ਗੁਰ ਸਰਬ ਸਮਾਜਹਿ ਦੀਰਘ ਕਰਨੋ ਜਗਤ ਜਸ ਗਾਇ ॥ ੨੬ ॥ ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਬੰਚਕ' ਪ੍ਰਸੰਗ ਬਰਨਨੰ ਨਾਮ ਅਸ਼ਟ ਤ੍ਰਿੰਸਤੀ ਅੰਸੂ ॥ ੩੮ ॥

੩੯. [ਮੀਆਂ ਖਾਂ ਤੇ ਅਲਫ ਖਾਂ ਦੀ ਪਹਾੜੀਆਂ ਪਰ ਚੜ੍ਹਾਈ]

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਕੇਤਿਕ ਦਿਵਸ ਬਿਤਾਇ। ਭੀਮਚੰਦ ਸੋਂ ਰਸ ਭਯੋ ਦੀਨਸਿ ਦ੍ਵੈਸ਼ ਮਿਟਾਇ ॥੧॥ ਪਾਧੜੀ ਛੰਦ ॥ ਅਵਰੰਗ ਤੁਰਕ-ਪਤਿ ਨਹਿਨ ਦੇਸ਼।ਚਢਿ ਗਯੋ ਦਿਸ਼ਾ ਦੱਖਨ ਬਿਸ਼ੇਸ਼।ਕਰਿ ਖਡ ਮੁਹੀਮ ਸੈਨਾ ਬਿਸਾਲ।ਜਾਹੰ ਤਾਨਿ ਸ਼ਾਹਿ ਸੱਯਦ ਬਿਸਾਲ॥੨॥ ਗਢਿ ਗੋਲ ਕੁੰਡ[2] ਮਾਵਾਸ ਕੀਨਿ। ਗਣ ਚਮੂੰ ਹਨਤਿ ਨਹਿੰ ਦਰਬ ਦੀਨਿ[3]। ਜਹਿੰ ਨਗਰ ਹੈਦਰਾਵਾਦ ਆਹਿ। ਤਹਿੰ ਕਰਤਿ ਬਾਸ ਖਡ ਰਾਜ ਤਾਂਹਿ[4]॥੩॥ਬਿਤ ਗਏ ਬਰਖ ਬਹੁ ਹੋਤਿ ਜੁੱਧ ; ਨਹਿੰ ਮਿਟਤਿ ਦੁਹੂੰ ਦਿਸ਼ਿ ਅਧਿਕ ਕ੍ਰੱਧ। ਇਸ ਦੇਸ਼[5] ਬਿਖੈ ਸੂਬੇ ਬਿਸਾਲ। ਸਭਿ ਰਾਜ ਸਾਜ ਕਰਤੇ ਕਰਾਲ ॥ ੪॥ ਇਕ ਮਿਯਾਂਖਾਨ ਉਮਰਾਵ ਤਾਂਹਿ[6]। ਰਹਿ ਸੰਗ ਬਾਹਿਨੀ ਅਧਿਕ ਜਾਂਹਿ। ਪੁਰਿ ਬਸੇ ਜਾਂਹਿ ਜੰਮੂ ਮਹਾਨ। ਚਢਿ ਗਯੋ ਤਾਂਹਿ ਦਲ ਸੰਗ ਖਾਨ[7]॥੫॥ ਇਕ ਅਲਫਖਾਨ ਤਿਹ ਸੰਗ ਬੀਰ।ਪਸ਼ਚਾਤ ਚਲਹਿ ਜਿਹ ਸੁਭਟ ਭੀਰ[8]।ਤਿਹ ਸਾਥ ਹੁਕਮ ਮਿਯਾਂ ਖਾਂ ਬਖਾਨਿ। 'ਤੁਮ ਜਾਹਿ ਅਬੈ ਸੈਲਨਿ ਸਥਾਨ॥੬॥ ਨ੍ਰਿਪ ਜੋ ਕਟੋਚੀਆ ਅਰੁ ਗੁਲੇਰ। ਜਸਵਾਲ ਆਦਿ ਜੋਤਿਕ ਬਡੇਰ। ਸਭਿਹੂੰਨਿ ਪਾਸ ਲਿਹੁ ਦਰਬ ਜਾਇ।ਬਡ ਸੰਗ ਬਾਹਿਨੀ ਤਿਨਦਬਾਇ[9] ॥੭ ॥ ਸੁਨਿ ਅਲਫਖਾਨ ਹਰਖਯੋ ਸੁ ਜ਼ੋਰ[10]। ਲੈ ਚਮੂੰ ਚਲਯੋ ਤਿਨ ਸੈਲ

---

[1]ਮਨ ਦੇ ਟਿਕਾਉ ਦੇਣੇ ਲਈ। [2]ਨਹੀਂ ਸੀ ਦੇਸ਼ ਵਿਚ। [3]ਨਾਮ ਹੈ ਕਿਲੇ ਦਾ—ਗੋਲ ਕੰਡਾ। [4](ਨੌਰੰਗੇ ਦੀ) ਬਹੁਤੀ ਸੈਨਾ ਮਾਰਦਾ ਸੀ, (ਨੌਰੰਗੇ ਨੂੰ) ਧਨ ਨਹੀਂ ਸੀ ਦਿੰਦਾ। [5]ਭਾਵ ਤਾਨੇ ਸ਼ਾਹ ਦਾ। [6]ਇੱਥੇ ਦਿੱਲੀ ਦੇ ਲਾਗੇ। [7]ਬਚਿੱਤ੍ਰ ਨਾਟਕ ਵਿਚ ਆਇਆ ਹੈ 'ਮੀਆਂ ਖਾਂਨ ਜੰਮੂ ਕਹਿ ਆਯੋ'। [8]ਖਾਨਾਂ ਦੀ ਸੈਨਾ ਨਾਲ (ਲੈਕੇ) ਤਿੱਥੇ ਭਾਵ ਜੰਮੂ ਵਲ ਚੜ੍ਹ ਗਿਆ। (ਅ) ਨਾਲ ਦਲ ਲੈਕੇ ਖਾਂ ਚੜ੍ਹ ਗਿਆ। [9]ਸੂਰਮਿਆਂ ਦੀ ਭੀੜ। [10]ਤਿੰਨਾਂ ਨੂੰ ਦਬਾ ਕੇ। [11]ਜ਼ੋਰ ਕਰਕੇ।

ਓਰ। ਪਠਿ ਪ੍ਰਥਮ ਦੂਤ ਸੁਧ ਹਿਤ ਉਤਾਲ। ਜਹਿਂ ਹੁਤੋ ਕਟੋਚੀ ਨ੍ਰਿਪ ਕ੍ਰਿਪਾਲ ॥ ੮ ॥ 'ਦਿਹੁ ਦੰਡ ਦਰਬ[1], ਮਿਲਿ ਅੱਗੁ ਆਇ। ਸਵਧਾਨ ਹੋਹੁ ਨਤੁ ਰਣ ਮਚਾਇ[2]'। ਸੁਨਿ ਕੈ ਕ੍ਰਿਪਾਲ ਨਹਿਂ ਭਾ ਸੁਚੇਤ[3]। ਚਢਿ ਆਇ ਦੁਰਗ ਤੇ ਮਿਲਿਨਿ ਹੇਤੁ[4]॥੯॥ਜਬਿ ਬਰਨੋ ਦੂਣ[5] ਮਹਿਂ ਅਲਫਖਾਨ।ਬਡ ਕਰੇ ਸ਼ੋਰ ਥਲ ਪਤਿ ਗੁਮਾਨ[6]। ਤਬਿ ਮਿਲਨੋ ਜਾਇ ਗਿਰਪਤਿ ਕ੍ਰਿਪਾਲ। ਕੁਛ ਦਈ ਭੇਟ ਬਿਨਤੀ ਸੁ ਨਾਲ ॥੧੦॥ ਕਰਿ ਰਾਜਨੀਤ ਕੋ ਫੇਰ ਘੋਰ। ਕਹਿ ਅਲਫਖਾਨ ਸੋਂ ਨ੍ਰਿਪਤਿ ਫੇਰ। 'ਸਭਿ ਗਿਰਨ ਰਾਜ ਬਾਈਸ ਧਾਰ। ਕਹਿਲੂਰ ਪਤੀ ਸਭਿ ਮਹਿਂ ਉਦਾਰ ॥ ੧੧ ॥ ਲਿਹੁ ਪ੍ਰਥਮ ਤਿਸੀ ਤੇ ਪੁੰਜ ਦਰਬ। ਪੁਨ ਦੇਹਿਂ ਆਪ ਹੀ ਔਰ ਸਰਬ। ਜਬਿ ਲਗਿ ਨ ਦੇਇਗੋ ਭੀਮ-ਚੰਦ। ਟਰ ਜਾਹਿਂ ਸਕਲ, ਧਨ ਦੈਂ ਨ ਬ੍ਰਿੰਦ ॥੧੨॥ ਕਹਿਲੂਰ ਪਤੀ ਰਣ ਕਰਹਿ ਜੋਇ। ਹਮ ਅਪਰ ਨ੍ਰਿਪਤਿ ਤੁਹਿ ਸੰਗ ਹੋਇਂ[7]। ਤਿਹ ਜੀਤ ਜੁੱਧ ਮਹਿਂ ਕਰਹਿਂ ਜ਼ੋਰ[8]। ਧਨ ਲੇਹਿਂ ਅਧਿਕ ਲਖਿ ਦੋਸ਼ਿ ਫੇਰ[9] ॥ ੧੩ ॥ ਮਮ ਕਹਨੋ ਮਾਨਿ ਇਮ ਲੇਹੁ ਦਰਬ। ਗਿਰਪਤੀ ਮਿਲਹਿਂ ਦੈਂ ਦੰਡ ਸਰਬ[10]। ਸੁਨਿਕੈ ਕ੍ਰਿਪਾਲ ਤੇ ਅਲਫਖਾਨ।ਮਾਨੈ ਸੁ ਏਨਹਿਤ ਅਪਨਿਜਾਨਿ॥੧੪॥ 'ਧਨ ਭੀਮਚੰਦ ਤੇ ਪ੍ਰਥਮ ਲੇਉਂ। ਜੋ ਕਰੈ ਜੰਗ ਲਰਿ ਮਾਰਿ ਦੇਉਂ। ਮਮ ਸੈਨ ਸੰਗ ਅਰੁ ਨ੍ਰਿਪ ਕ੍ਰਿਪਾਲ। ਅਰੁ ਮਿਲਹਿਂ ਔਰ, ਦੈ ਦਲ ਬਿਸਾਲ[11] ॥੧੫॥ਸਭਿ ਕੋ ਦਬਾਇ ਦੈ ਜ਼ੋਰ ਘੋਰ[12]। ਧਨ ਲੇਉਂ ਅਧਿਕ ਕਰ ਗਿਰਨ ਸ਼ੋਰ'।ਤਬਿਅਲਫਖਾਨਕੋ ਲੇ ਕ੍ਰਿਪਾਲ।ਬਿਚ ਬਰਨੋ ਆਇ ਸੈਲਨ ਬਿਸਾਲ ॥ ੧੬ ॥ ਨਾਦੌਨ ਆਇ ਕਰਿ ਸਿਵਰ ਕੀਨਿ। ਸਵਧਾਨ ਹੋਇ ਰਣ ਸਾਜ ਲੀਨਿ। ਪਠਿ ਦਯੋ ਦੂਤ ਢਿਗ ਭੀਮਚੰਦ। 'ਦੈ ਦਰਬ ਆਨਿ ਮਿਲਿ ਹਾਥ ਬੰਦਿ ॥੧੭॥ ਨਤੁ ਦੇਸ਼ ਤੋਰ[13] ਮੈਂ ਪਾਉਂ ਰੌਰ। ਸਭਿ ਲੂਟ ਲੇਹੁਂ ਫਿਰ ਠੌਰ

[1]ਖ਼ਿਰਾਜ (ਯਾ ਡੰਡ) ਦਾ ਧਨ। [2]ਮਚਾਵਾਂਗੇ। [3]ਜੰਗ ਲਈ ਤਿਆਰ ਨਾ ਹੋਇਆ। [4]ਮਿਲਨ ਵਾਸਤੇ ਕਿਲ੍ਹੇ ਤੋਂ ਚੜ੍ਹਕੇ ਆਇਆ (ਕਟੋਚੀਆ)। [5]ਇਥੇ ਦੂਣ ਤੋਂ ਮੁਰਾਦ ਕਾਂਗੜੇ ਦੇ ਗਿਰਦ ਨੇੜੇ ਤੇੜੇ ਦਾ ਇਲਾਕਾ ਹੈ। [6]ਥਲਪਤਿ ਤੋਂ ਭਾਵ ਔਰੰਗਜ਼ੇਬ ਹੈ ਜੋ ਹਿੰਦ ਦਾ ਪਤੀ ਸੀ ਉਸ ਦੇ ਗੁਮਾਨ ਵਿਚ ਸ਼ੋਰ ਸ਼ਰਾਬਾ ਕਰ ਰਿਹਾ ਹੈ। (ਅ) ਪਾਠਾਂਤ੍ਰ ਬਲਪਤਿ ਹੋਵੇ ਤਾਂ: ਬਲ ਵਾਲਾ ਹੋਣ ਕਰਕੇ ਆਪਣੇ ਬਲ ਦੇ ਗੁਮਾਨ ਕਰਕੇ।(ਏ) ਸ਼ੁੱਧ ਪਾਠ 'ਦਲਪਤਿ' ਜਾਪਦਾ ਹੈ। ਲਿਖਾਰੀ ਦੀ ਕਲਮ-ਉਕਾਈ ਹੈ। [7]ਅਸੀਂ ਹੋਰ ਰਾਜੇ ਤੇਰੇ ਨਾਲ (ਮਦਦਗੀਰ) ਹੋਵਾਂਗੇ। [8]ਅਧੀਨ। [9]ਫੇਰ ਦੋਸ਼ੀ ਜਾਣਕੇ ਬੜਾ ਧਨ ਲਵਾਂਗੇ। [10]ਤੇ ਹੋਰ ਭੀ ਮਿਲਣਗੇ (ਸਾਡੇ) ਦੋ ਬੜੇ ਦਲਾਂ ਨਾਲ। [11]ਬਹੁਤਾ। [12]ਤੇਰੇ ਦੇਸ਼ ਵਿਚ।

ਠੌਰ'। ਜਬਿ ਗਯੋ ਦੂਤ ਸਗਰੀ ਸੁਨਾਇ।'ਮਿਲਿਗੋ ਕ੍ਰਿਪਾਲ[1] ਨਿਜ ਹਿਤ ਬਨਾਇ'॥ ੧੮ ॥ ਸੁਨਿ ਭੀਮਚੰਦ ਕਰਿ ਕ੍ਰੋਧ ਭੂਰ। ਲੀਨੇ ਸਕੇਲ ਹਿਤ ਸਮਰ ਸੂਰ[2]। ਗਿਰਪਤੀ ਅਪਰ ਹਿਤਵੰਤ ਜੋਇ।ਸਭਿਹਿਨਿ ਹਕਾਰਿ ਨਿਜ ਨਿਕਟ ਸੋਇ ॥ ੧੯ ॥ ਗਰਜਯੋ ਬਿਲੰਦ ਤਬਿ ਭੀਮਚੰਦ। 'ਨਹਿੰ ਦੇਉਂ ਪ੍ਰਥਮ ਧਨ ਖ਼ਾਨ ਬ੍ਰਿੰਦ'। ਲੀਨਸਿ ਹਕਾਰ ਨਿਜ ਢਿਗ ਵਜ਼ੀਰ। ਤਬਿ ਕਰਯੋ ਮੰਤ੍ਰ 'ਕਿਮ ਹੋਇ ਧੀਰ ॥੨੦ ॥ ਹਮ ਕਰਹਿੰ ਜੁੱਧ ਤੌ ਨੀਕ ਬਾਤ। ਨਹਿੰ ਦੇਉਂ ਖਾਨ ਕੌ ਦਰਬ ਥਾਤ[3]'। ਸੁਨਿ ਕਹਿ ਵਜ਼ੀਰ 'ਮਮ ਕਹਿਨ ਮਾਨ।ਜੇ ਚਹੋ ਤਿਨਹੁੰ ਸੋਂ ਲਰਨਿ ਥਾਨ॥੨੧॥ਸ਼੍ਰੀ ਗੁਰ ਬਹਾਦਰੀ ਜਿਨਹੁੰ ਮਾਂਹਿ।ਤਿਨ ਕੇ ਮਨਿੰਦ ਕੋ ਬੀਰ ਨਾਂਹਿ।ਤੁਝ ਪਰ ਪ੍ਰਸੰਨ ਹੈਂ ਸਰਬ ਭਾਂਤਿ। ਗਹੁ ਸ਼ਰਨ, ਸਹਾਇਕ ਲੇਹੁ ਜਾਤਿ[4] ॥ ੨੨ ॥ ਪੁਨ ਪਾਇਂ ਬਿਜੈ ਨਿਸ਼ਚੇ ਸੁਜਾਨ। ਪ੍ਰਭੁ ਚਲਹਿੰ ਆਪ ਕਿਰਪਾ ਨਿਧਾਨ'।ਸੁਨਿ ਭੀਮਚੰਦ ਆਨੰਦ ਪਾਇ। ਲਿਖਿ ਬਿਨੈ ਦੀਨਿ ਮੰਤ੍ਰੀ ਪਠਾਇ॥੨੩॥ ਤਤਕਾਲ ਅਨੰਦ ਪੁਰਿ ਧਾਇ ਆਇ। ਪ੍ਰਭੁ ਢਿਗ ਸਭਾ ਤਹਿੰ ਮਿਲਨ ਜਾਇ। ਕਰ ਬੰਦਿ ਬੰਦਨਾ ਚਰਨ ਕੀਨਿ। ਦਿਸ਼ ਭੀਮਚੰਦ ਤੇ ਭਾਖਿ ਦੀਨਿ ॥ ੨੪ ॥ ਮੁਖ ਮੰਦ ਮੰਦ ਮੁਸਕਾਤਿ ਧੀਰ। ਪ੍ਰਭੁ ਕਹੇ ਵਾਕ ਜਿਨ ਧੁਨਿ ਗੰਭੀਰ। 'ਕਹਿਲੂਰ ਪਤੀ ਕਹੁ ਕੁਸ਼ਲ ਗਾਤ ? ਆਗਮਨ ਭਯੋ ਕਿਮ ? ਭਨੋ ਬਾਤ' ॥ ੨੫॥ ਸੁਨਿ ਹਾਥ ਜੋਰਿ ਬੋਲਯੋ ਵਜ਼ੀਰ।'ਉਤਪਾਤ ਉਠਯੋ ਇਕ ਆਨਿ ਤੀਰ। ਮਿਲਿਕੈ ਕ੍ਰਿਪਾਲ ਕੈ ਸੰਗ ਖਾਨ[5]। ਦਲ ਕੋ ਸਕੇਲ ਕਰਿ ਬਲ ਮਹਾਨ॥ ੨੬ ॥ ਕਹਿਲੂਰਪਤੀ ਢਿਗ ਨਰ ਪਠਾਇ।–ਧਨ ਦੇਹੁ ਨਹੀਂ[6] ਅਬਿਰਨ ਮਚਾਇ। ਸੁਨਿ ਰਿਸਯੋ[7] ਅਨੀਤ ਲਖਿ ਕੈ ਮਹਾਨ। ਭਟ ਗਨ ਸਕੇਲਿ ਕਹਿ ਜੰਗ ਠਾਨਿ॥੨੭॥ਲਖਿਕੈ ਅਲੰਬ ਤੁਮਕੌ ਬਿਸਾਲ।–ਬਡ ਓਟ ਮੋਰ ਸਮ ਸਰਬ-ਕਾਲ[8]*–। ਕਰਿ ਅੱਗੂ ਆਪ ਕੌ ਲਰਨਿ ਚਾਹਿ। ਤੁਮਰੇ ਭਰੋਸ ਮਨ

---

[1]ਮਿਲ ਗਿਆ ਹੈ ਕ੍ਰਿਪਾਲ (ਅਲਫ ਖਾਂ ਨਾਲ)। [2]ਜੰਗ ਲਈ ਸੂਰਮੇ। [3]ਧਨ ਦੀ ਥੈਲੀ। [4]ਜਾਕੇ ਸਹਾਇਤਾ ਲਓ, ਮੰਗੋ। (ਅ) ਸਹਾਇਕ ਬਣਾਕੇ ਲੈ ਜਾਓ (ਜੰਗ ਵਿਚ)। [5]ਕ੍ਰਿਪਾਲ ਦੇ ਨਾਲ ਖਾਨ ਮਿਲ ਗਿਆ ਹੈ। [6]ਨਹੀਂ ਤਾਂ। [7](ਭੀਮ ਚੰਦ) ਰਿਸਜਾ ਹੈ। [8]ਸਰਬ ਕਾਲ (ਪ੍ਰਮਾਤਮਾ) ਤੁਲ ਮੇਰੀ ਓਟ ਹੋ।

*ਪਰੰਤੂ ਪਾਠ 'ਮੋਰੁ ਸਮ ਸਰਬ ਕਾਲ' ਸ਼ੁੱਧ ਹੈ, ਲਿਖਾਰੀ ਦੀ ਕਲਮ ਉਕਾਈ ਹੋਈ ਜਾਪਦੀ ਹੈ। ਅਰਥ:–ਸਦੀਵ ਕਾਲ ਆਪ ਨੂੰ ਮੇਰੂ ਸਮਾਨ ਓਟ (ਸਮਝਦਾ ਹੈ)।

ਕਰਿ ਉਮਾਹਿ ॥ ੨੮ ॥ ਬਿੱਸ੍ਵਾਸ ਬਿਜੈ ਕੀ ਧਰਤਿ ਚੀਤ। ਤੁਮਰੇ ਸੁ ਓਜ[1], ਨ੍ਰਿਪ ਸ਼ਰਨ ਨੀਤ।–ਮੁਝ ਦੇਹੁ ਸੁਜਸੁ ਅਪਨੋ ਪਛਾਨ।ਰਿਪੁ ਵਰਗ ਹਨਹੁ[2] ਗਹਿ ਸ਼ਸਤ੍ਰ ਪਾਨ ॥੨੯॥ ਇਕ ਤੁਰਕ ਸੈਨ ਦੁਤੀਏ ਗਿਰੇਸ਼।ਮਿਲਿ ਗਏ ਆਪ ਮਹਿ ਦਲ ਵਿਸ਼ੇਸ਼। ਮ੍ਰਿਗ ਕੇ ਮਨਿੰਦ ਰਿਪੁ ਬ੍ਰਿੰਦ ਜੋਧ। ਤੁਮ ਹੋ ਮ੍ਰਿਗਿੰਦ੍ਰ[3] ਦੇਖਤਿ ਪਲੇਇ[4] ॥੩੦॥ ਗਨ ਸੈਲਪਤੀ ਮਮ ਸੰਗ ਔਰ। ਬਲ ਕਰੋਂ ਜਾਇ ਮੈਂ ਜੰਗ ਟੌਰ। ਪਾਵਕ ਸਮਾਨ ਗੁਰ ਪੌਨ ਪਾਇ। ਤਤਕਾਲ ਜਾਲ ਅਰਿ ਜਾਲ ਜਾਇਂ[5] ॥ ੩੧ ॥ ਤੁਮਰੀ ਸਹਾਇ ਬਲ ਲਹਿ ਬਿਸਾਲ। ਹਤਿ ਸ਼ਸਤ੍ਰ ਸਮੁਖ ਰਿਪੁ ਪਰਹਿੰ ਚਾਲ[6]।ਬਡ ਪ੍ਰਾਤਿ ਹੋਤਿ ਹੀ ਸਭਿ ਬਟੋਰ। ਚਢਿ ਕਰਿ ਪਯਾਨ ਦਿਖਰਾਇ ਜੋਰ–[7] ॥ ੩੨ ॥ ਕਰੁਨਾ ਨਿਧਾਨ ਸੁਨਿ ਬਿਨਤਿ ਕਾਨ। ਨਿਜ ਸ਼ਰਨ ਪਰਨੋ ਗਿਰਪਤਿ ਪਛਾਨਿ। ਹਿਤ ਬਿਜੈ ਦੇਨਿ ਕੈ ਚਹਤਿ ਜਾਨ[8]। ਪੁਨ ਅਪਰ ਹੇਤੁ ਕਰਿਬੋ ਪਯਾਨ ॥ ੩੩ ॥–ਹਮ ਸੰਗ ਸੰਧਿ ਨ੍ਰਿਪ ਭੀਮਚੰਦ। ਜਗ ਬਿਖੈ ਬਿਦਤ ਜਹਿੰ ਕਹਿੰ ਬਿਲੰਦ। ਇਹ ਹਾਰ ਜਾਇ ਨੀਕੀ ਨ ਸੋਇ। ਹਮ ਦਿਸ਼ਾ ਅਰੋਪਹਿ ਦੋਸ਼ ਕੋਇ ॥ ੩੪ ॥ ਜੈ ਪਾਇ, ਜਾਇਂ ਯਾਂਤੇ ਸਹਾਇ[9]–। ਗੁਰ ਚਢਨਿ ਹੇਤੁ ਕੀਨੋ ਉਪਾਇ। ਚਿਤ ਬਿਖੈ ਚੌਂਪ ਚੌਗੁਣ ਅਦੋਤ। ਹਿਤ ਲਰਨ ਰਿਦੇ ਨਿਤ ਚਾਹਿ ਹੋਤਿ ॥ ੩੫ ॥–ਜੇ ਨਿਕਟ ਸੈਲਪਤਿ ਸਕਲ ਜਾਇ। ਰਣ ਹੇਤੁ ਹੋਤਿ ਇਕ ਥਾਇਂ[10] ਧਾਇ। ਹਮ ਬਿਦਤ ਬੀਰ ਲਖਿ ਜੰਗ ਧੀਰ। ਕਿਮ[11]ਥਿਰਹਿੰ ਧਾਮ ਜਿਮ ਹੋਤਿ ਭੀਰੁ[12]–॥ ੩੬ ॥ ਇੱਤ੍ਯਾਦਿ ਬਾਤ ਚਿਤ ਮੈਂ ਬਿਚਾਰਿ। ਪਿਖਿ ਦਿਸ਼ਿ ਵਜ਼ੀਰ ਧੀਰਜ ਉਚਾਰਿ। 'ਕਹੁ ਭੀਮਚੰਦ ਕੇ ਸੰਗ ਜਾਇ। ਹਮ ਹੈਂ ਤਯਾਰ ਪ੍ਰਾਤੈ ਸਿਧਾਇ ॥ ੩੭ ॥ ਨਹਿੰ ਕਰਹੁ ਚਿੰਤ, ਲਿਹੁ ਰਿਪੁਨਿ ਜੀਤ। ਨਹਿੰ ਦੇਨਿ ਦਰਬ ਕੋ ਧਰਹੁ ਚੀਤ[13]। ਅਬਿ ਇਸੋ ਦੇਹੁ ਪੁਨ ਔਰ ਆਇ। ਸਭਿ ਲੇਹਿੰ ਦੰਡ ਤੁਝ ਤੇ ਬਨਾਇ॥੩੮॥ਸ਼ੱਤ੍ਰੁਨਿ ਸੰਗ ਧਨ ਭੂਮ ਹੇਤੁ। ਛੱਤ੍ਰੀਨ ਕਾਮ ਲਰਿ ਜੰਗ ਖੇਤ[14]।ਪ੍ਰਿਯ ਪ੍ਰਾਨ ਜੰਨਿ ਗੀਦੀ ਛਰੈਤਿ।

[1]ਤੁਹਾਡੇ ਬਲ ਕਰਕੇ ਨਿਸ਼ਚਾ ਜਿੱਤ ਦਾ ਰਖਦਾ ਹੈ। [2]ਸ਼ੱਤਰੂਆਂ ਦੇ ਸਮੂਹ ਨੂੰ ਮਾਰ ਦਿਓ। [3]ਆਪ ਸ਼ੇਰ ਹੋ। [4](ਓਹ) ਦੇਖਦੇ ਹੀ ਨੱਸ ਜਾਣਗੇ। [5]ਸਾਰੇ ਵੈਰੀ ਸੜ ਜਾਣਗੇ। [6]ਭਾਵ ਭੱਜ ਜਾਣਗੇ। [7]ਜਾਣਾ। [8]ਜਿੱਤ ਪਾ ਲਵੇ ਇਸ ਵਾਸਤੇ ਸਹਾਇਤਾ ਲਈ ਜਾਈਏ। [9]ਭਾਵ ਇਕੱਠੇ ਹੋਣਗੇ। [10]ਅਸੀਂ ਪ੍ਰਸਿੱਧ ਬੀਰ ਤੇ ਧੀਰ ਹਾਂ ਕਿਵੇਂ..... (ਅ) ਅਸੀਂ ਬੀਰ ਹਾਂ ਕਿਵੇਂ ਧੀਰਜ ਨਾਲ.....। [11]ਕਾਇਰਾਂ ਵਾਂਗ ਘਰ ਕਿਵੇਂ ਠਹਿਰੀਏ? [12]ਧਨ ਦੇਣੇ ਦੀ ਗੱਲ ਚਿੱਤ ਵਿਚ ਨਾ ਧਰੋ। [13]ਜੰਗ ਖੇਤ ਵਿਚ ਲੜਨਾ ਧਨ ਤੇ ਭੂਮੀ ਵਾਸਤੇ ਛੱਤ੍ਰੀ ਦਾ ਕੰਮ ਹੈ।

ਉਪਹਾਸ ਇਹਾਂ ਅਪਵਾਦਵੰਤਿ[1] ॥ ੩੯ ॥ ਪਰਲੋਕ ਵਿਖੈ ਗਤਿ ਨਹਿਨ ਆਛ। ਯਾਂ ਤੇ ਸੁਜਾਨ ਸੰਗ੍ਰਾਮ ਬਾਛਿ'।ਸੁਨਿਕੈ ਵਜ਼ੀਰ ਆਨੰਦ ਪਾਇਕਰ ਬੰਦਿ ਬੰਦਨਾ ਕੀਨਿ ਪਾਇ ॥੪੦॥ ਧਰਿ ਅਧਿਕ ਸ਼ੀਘ੍ਰਤਾ ਗਯੋ ਧਾਇ। ਨਿਪ ਭੀਮਚੰਦ ਕੋ ਸਭਿ ਸੁਨਾਇ।ਗੁਰ ਕਹਯੋ ਵਾਕ–ਰਣ ਜੀਤ ਤੋਹਿ[2]। ਨਹਿਂ ਮਿਟਹੁ ਸੁਜਸੁ ਸਭਿ ਮਾਂਹਿ ਹੋਹਿ–॥੪੧॥ਉਠਿ ਕੈ ਪ੍ਰਭਾਤਿ ਅਸਵਾਰ ਆਪ। ਪਹੁੰਚਾਹਿ[3] ਪ੍ਰਭੂ ਗਨ ਸ਼ੱਤ੍ਰੁ ਖਾਪ'।ਸੁਨਿ ਭੀਮਚੰਦ ਕਿਯ ਹਰਖ ਭੂਰ। ਲੀਨੋ ਬਟੋਰ ਦਲ ਮਹਿਦ ਸੂਰ ॥ ੪੨ ॥ ਦੁੰਦਭਿ ਬਜਾਇ ਤਮਾਰੀ ਸੁ ਕੀਨਿ। ਚਢਿ ਚਲਯੋ ਸਹਾਇਕ ਸੰਗ ਲੀਨਿ।ਅਬਿ ਸੁਨੋ ਨਾਮ ਤਿਨਕੋ ਭਨੰਤਿ। ਜੇ ਚਲਹਿ ਸਾਥ ਭਟ ਓਜਵੰਤਿ[4] ॥ ੪੩ ॥ ਦੋਹਰਾ ॥ ਰਾਮ ਸਿੰਘ ਜਸਵਾਰੀਆ ਲੈ ਨਿਜ ਸੰਗ ਸਿਪਾਹਿ।ਪ੍ਰਿਥੀਚੰਦ ਭਢਵਾਰੀਆ ਜਿਹ ਚਿਤ ਜੰਗ ਉਮਾਹਿ ॥ ੪੪ ॥ ਅਪਰ ਚਢਯੋ ਜਸਰੋਟੀਆ ਨਾਮ ਕਹੈਂ ਸੁਖਦੇਵ। ਭੀਮਚੰਦ ਕੇ ਹਿਤ ਕਰਨ ਚਲੇ ਜੰਗ ਲਖਿ ਭੇਵ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਭੀਮਚੰਦ' ਪ੍ਰਸੰਗ ਬਰਨਨੰ ਨਾਮ ਏਕ ਉਨ ਚੱਤ੍ਵਾਰਿੰਸਤੀ ਅੰਸੁ ॥ ੩੯ ॥

੪੦. [ਨਾਦੌਣ ਦਾ ਜੰਗ ਆਰੰਭ]।

ਦੋਹਰਾ ॥ ਭਏ ਸ਼ਗੁਨ ਸਭਿ ਜੀਤ ਕੇ ਭੀਮਚੰਦ ਆਨੰਦ। ਗੁਲਕਾਂ ਔਰ ਬਰੂਦ ਬਹੁ ਦੇ ਕਰਿ ਬੀਰਨਿ ਬ੍ਰਿੰਦ॥੧॥ ਰਸਾਵਲਛੰਦ॥ ਚਢਯੋ ਦੈ ਨਗਾਰਾ[5]। ਅਗਾਊ ਪਧਾਰਾ। ਚਲੇ ਬੀਰ ਮਾਨੀ। ਧਰੇ ਸ਼ਸਤ੍ਰ ਪਾਨੀ[6] ॥ ੨ ॥ ਤੁਫੈਗੈਂ ਸੰਭਾਰੀ। ਭਨੈਂ ਮਾਰ ਮਾਰੀ। ਨਦੌਨੰ ਪਹੁੰਚੇ। ਰਿਪੁ ਥਾਨ ਊਚੇ ॥ ੩ ॥ ਕਰਯੋ ਘੇਰਿ ਬਾਰਾ[7]।ਬਡੋ ਕਾਠ ਡਾਰਾ।ਦਿਢੰ ਦੁਰਗ ਜੈਸੇ[8]।ਬਰੇ ਬੀਚ ਤੈਸੇ[9] ॥੪॥ ਸਰੰ ਚਾਂਪ ਸੰਗਾ। ਕਸੀ ਹੈਂ ਤੁਫੈਗਾ।–ਕਰੈਂਗੇ ਲਰਾਈ–। ਸੁ ਤਮਾਰੀ ਬਨਾਈ ॥੫॥–ਢੁਕੈ ਨੇਰ ਜੋਈ[10]। ਹਤੈਂ ਛੋਰਿ ਸੋਈ[11]–।ਬਜਾਵੈਂ ਨਗਾਰੇ। ਕਰਯੋ ਬਾਰ ਟਾਰੇ[12] ॥੬॥ਗਯੋ ਭੀਮ ਚੰਦੰ।ਪਿਖਯੋ ਬ੍ਰਿੰਦਬ੍ਰਿੰਦੰ[13]*।–ਥਿਰਯੋ

---

[1]ਭਾਵ ਜੀਉਂਦਿਆਂ ਹਾਸੀ ਯੋਗ ਤੇ ਨਿੰਦਜਾ ਲੈਣ ਵਾਲਾ ਹੋ ਜਾਂਦਾ ਹੈ। ਅੱਗਲੀ ਤੁਕ ਵਿਚ ਮਰਨ ਮਗਰੋਂ ਦਾ ਨੁਕਸਾਨ ਦੱਸਦੇ ਹਨ। [2]ਤੇਰੀ ਜਿੱਤ ਹੋਵੇਗੀ। [3]ਪਹੁੰਚ ਜਾਣਗੇ। [4]ਬਲ ਵਾਲੇ। [5]ਨਗਾਰੇ ਤੇ (ਚੋਬ) ਦੇਕੇ। [6]ਹੱਥਾਂ ਵਿਚ। [7]ਘੇਰ ਕੇ ਵਾੜਾ ਬਣਾ ਲਿਆ (ਸ਼ੱਤ੍ਰੂ ਨੇ)। [8]ਭਾਵ ਕਾਠ ਨਾਲ ਕਿਲ੍ਹੇ ਵਰਗਾ ਵਾੜਾ ਬਣਾਇਆ ਸੀ। [9]ਉਸ ਵਿਚ ਵੜੇ ਹੋਏ ਸਨ। [10](ਜੋ ਕੋਈ ਵਾੜੇ ਦੇ) ਨੇੜੇ ਢੁੱਕੇਗਾ। [11]ਭਾਵ ਬੰਦੂਕਾਂ ਛੱਡਕੇ ਮਾਰਾਂਗੇ ਉਸ ਨੂੰ। [12]ਵਾੜੇ ਦਾ ਬਹਾਨਾ (ਉਹਲਾ) ਬਣਾਕੇ। [13]ਸਭਨਾਂ ਦੇ ਇਕੱਠ ਨੂੰ ਡਿੱਠਾ। *ਪਾ:–ਬੰਦ ਬੰਦੰ।

ਥਾਨ ਊਚੇ[1] । ਖਰੇ ਕਾਠ ਮੂਚੇ[2]॥੭॥ਕਰੀ ਓਟ ਮੋਟੀ।ਲਰੀ ਨਾਂਹਿ ਚੋਟੀ–। ਤਉ ਹੋਇ ਆਗੇ । ਪਲੀਤੇ ਸੁ ਦਾਗੇ ॥ ੮ ॥ ਛੁਟੀ ਬ੍ਰਿੰਦ ਗੋਰੀ । ਗਈ ਬਾਰ ਓਰੀ[3] । ਲਗੈ ਕਾਠ ਮਾਂਹੀ । ਮਰੈਂ ਸ਼ੱਤ੍ਰੂ ਨਾਂਹੀ ॥ ੯ ॥ ਕ੍ਰਿਪਾਲੰ[4] ਕਟੋਚੀ । ਤੁਫੰਗਾਨਿ ਮੋਚੀ[5]।ਛੁਟੇ ਤੀਰ ਗੋਰੀ। ਸੁ ਅੰਗਾਨਿ ਫੋਰੀ*॥੧੦॥ ਰਣੰ ਰੰਗ ਹੋਵਾ ਦੁਹੂੰ ਓਰ ਜੋਵਾ।ਭਨਯੋ ਭੀਮਚੰਦੰ:–"ਮਿਲਯੋ ਬੀਰ ਬ੍ਰਿੰਦੰ[6] ॥੧੧॥ ਕਰੋ ਹੋਲ ਧਾਯੰ । ਚਢੋ ਊਚ ਥਾਯੰ । ਲਿਜੈ ਮਾਰ ਬਾਰਾ । ਹਥਯਾਰੇ ਸੰਭਾਰਾ ॥੧੨ ॥ ਪਿਖੋ ਠਾਂਢ ਕੈਸੇ[7] । ਹਤੋ ਕਯੋਂ ਨ ਐਸੇ ?' ਸੁਨਯੋਂ ਬ੍ਰਿੰਦ ਬੀਰੰ । ਤੁਫੰਗਾਨਿ ਤੀਰੰ ॥ ੧੩॥ ਪ੍ਰਹਾਰੇ ਸਮੂਹੰ । ਦਈ ਦੀਹ ਹੂਹੰ[8] । ਚਲੇ ਬਾਰ ਨੇਰੇ । ਚਹੂੰ ਓਰ ਘੇਰੇ ॥੧੪॥ ਕੜਾ ਕਾੜ ਗੋਰੀ । ਛੁਟੀ ਦੇਨ ਓਰੀ । ਬਿਲੋਕੈ ਕ੍ਰਿਪਾਲੰ ।–ਭਏ ਆਲ ਬਾਲੰ[9] ॥੧੫॥ ਢੁਕੇ ਆਇ ਨੇਰੇ–। ਕਹਯੋ ਤਾਂਹਿ ਬੇਰੇ । 'ਕਹਾਂ ਬੀਰ ਦੇਖੋ ? । ਸਮੀਪੀ ਬਿਸ਼ੇਖੋ ॥੧੬॥ ਤਜੋ ਕਯੋਂ ਨ ਗੋਰੀ । ਰਿਪੁ ਅੰਗ ਫੋਰੀ । ਕ੍ਰਿਪਾਨੈ ਚਲਾਵੋ । ਪ੍ਰਹਾਰੋ ਹਟਾਵ[10] ॥ ੧੭ ॥ ਪਿਖਯੋ ਹੋਲ ਮੇਲਾ[11] । ਚਹੈਂ ਰੇਲ ਪੇਲਾ[12] । ਤਜੈਂ ਬਾਰ ਆਏ[13] । ਤੁਫੰਗੀਂ ਚਲਾਏ॥੧੮॥ ਦੜਾ ਦਾੜ ਗੋਰੇ। ਹਤੇ ਤੁੰਡ ਫੇਰੇ[14] । ਨਹੀਂ ਜਾਤਿ ਆਗੇ[15]। ਵਡੇ ਘਾਵ ਲਾਗੇ ॥ ੧੯ ॥ ਤਨੰ ਫੋਰਿ ਫੋਰੇ । ਹਟੇ ਸੋ ਪਿਛੋਰੇ । ਘਨੇ ਘਾਵ ਘਾਲੇ[16]।ਹਤੇ ਭੂਮ ਡਾਲੇ[17]॥੨੦॥ ਸ਼੍ਰੈਯਾ॥ਕਹੂੰਲਰਪਤੀ ਅਵਿਲੋਕਤਿ ਹੈਂ:– ਬਸ ਨਾਂਹਿ ਚਲੈ ਕਛੁ ਬੀਰਨਿ ਕੋ । ਗਿਰ ਊਪਰ ਬੰਬ ਬਜਾਵਤਿ ਹੈਂ[18], ਲਹਿ ਓਟ ਪ੍ਰਹਾਰਤਿਤੀਰਨ ਕੋ[19]।ਗੁਲਕਾਂ ਬਰਖਾਵਤਿ ਘਾਵਤਿਹੈਂ,ਨਹਿ ਪਾਵਤਿ ਦਾਵ ਅਭੀਰਨ ਕੋ[20] । ਨਿਜ ਦੰਤਨ ਪੰਕਤਿ ਪੀਸਤਿ ਹੈਂ, ਨਹਿ

---

[1]ਵੈਰੀ ਖੜਾ ਹੈ ਉੱਚੇ ਥਾਂ ਤੇ । [2]ਬਹੁਤ । [3](ਕਾਠ ਦੀ) ਵਾੜ ਵੱਲ । [4](ਉਪਰੋਂ) ਕ੍ਰਿਪਾਲ ਨੇ । [5]ਛੱਡੀਆਂ । [6]ਮਿਲੇ ਨੇ ਸਾਰੇ ਸੂਰਮਿਓਂ । [7]ਖੜੇ ਕੀ ਵੇਖਦੇ ਹੋ । [8]ਭਾਰੀ ਹੱਲਾ । [9]ਆਲੇ ਦੁਆਲੇ (ਭੀਮ ਚੰਦ ਦੇ ਸੂਰਮੇ)। [10](ਵੈਰੀ ਨੇ) ਹਮਲਾ ਆ ਪਹੁੰਚਾ ਡਿੱਠਾ । [11]ਹੱਲੇ ਨੂੰ ਧੱਕ ਦੇਣਾ ਚਾਹੁੰਦੇ ਹਨ । [12](ਵੈਰੀ) ਵਾੜਾ ਛੱਡਕੇ (ਬਾਹਰ) ਆਏ । [13]ਮਾਰਕੇ ਮੂੰਹ ਫੇਰ ਦਿਤੇ । [14](ਭੀਮ ਚੰਦ ਦੇ ਸੂਰਮੇ) ਅੱਗੇ ਨਹੀਂ ਵਧਦੇ (ਹੁਣ)। [15]ਬਹੁਤੇ ਜ਼ਖਮ ਖਾਧੇ । [16]ਮਰੇ (ਸੋ) ਧਰਤੀ ਤੇ ਡਿੱਗੇ । [17](ਵੈਰੀ ਵਜਾਉਂਦੇ ਹਨ । [18]ਵਾੜ ਦਾ ਆਸਰਾ ਲੈਕੇ ਤੀਰ ਮਾਰਦੇ ਹਨ । [19](ਮੇਰੇ) ਸੂਰਮੇ (ਵੈਰੀ ਦੇ ਮਾਰਨੇ ਦਾ) ਦਾਉ ਨਹੀਂ ਪਾ ਸਕਦੇ । [ਅਭੀਰ=ਜੋ ਕਾਇਰ ਨਾ ਹੋਵੇ, ਸੂਰਮਾ] ।

*ਪਾ:–ਮੋਰੀ

ਦੀਸਤਿ ਢੂਕਤਿ ਤੀਰਨ ਕੌ[1]–॥੨੧॥ ਬੀਰ ਹਟੇ,ਪਿਖਿ ਭੀਮ ਸਸੀ[2] ਹਿਤ ਮੋਰਨ ਕੇ ਕਹਿਕੈ ਲਲਕਾਰੇ। 'ਹੇਲਕੈ ਮੇਲਹੁ ਪੇਲਹੁ ਸ਼ੱਤ੍ਰੂਨਿ[3], ਝੇਲਹੁ, ਅੱਗੂ ਚਲਹੁ ਪਗ ਧਾਰੇ[4]। ਘੇਰਹੁ ਬਾਰਿ ਬਡੇ ਬਰਿਆਰਹਿ[5], ਪੂਰਹੁ ਬੀਰਨ ਕੌ ਅਗਵਾਰੇ[6]। ਫੇਰ ਹਟੇ ਸੁਨਿਕੈ ਭਟ ਜੇ ਬਡ ਬਾਹੁ ਝਟਾਪਟ ਜੁਝਤਿ ਡਾਰੇ[7]॥੨੨॥ ਆਵਤਿ ਹੇਲ ਬਿਲੋਕਿ ਕੈ ਰੋਕਨ[8] ਬੀਰ ਕਟੋਚੀਆ[9] ਮਾਰ ਮਚਾਈ।ਊਪਰ ਤੇ ਗੁਲਕਾਂ ਬਰਖਾਵਤਿ ਤੋਮਰ ਤੀਰ ਅਨੀ ਦਿਖਰਾਈ[10]। ਪੇਰਤਿ ਫੇਰ ਦਿਯੋ ਤਬਿ ਹੇਲ,ਸਮੀਪ ਨ ਹੋਨਿ ਦਏ ਸਮੁਦਾਈ। ਘਾਇਲ ਹੈ ਗਿਰ ਭੂਮ ਪਰੇ ਭਟ ਬ੍ਰਿੰਦਮਰੇ ਬਡ ਕੀਨਿ ਲਰਾਈ॥੨੩॥ਭੀਮ ਨਿਸੇਸ਼ ਨਿਹਾਰਿ ਅਸ਼ੇਸ਼[10]–ਵਿਸ਼ੇਸ਼ ਉਤੰਗ ਸਥਾਨ[11] ਮਵਾਸਾ। ਬੀਰਨ ਕੌ ਬਸ ਨਾਂਹਿ ਚਲੈ,ਲਰਿ ਸੰਮੁਖ ਆਯੁਧ ਹੋਤਿ ਬਿਨਾਸ਼ਾ[12]–।ਸ਼ੋਕ ਕੇ ਸੰਗ ਬਿਲੋਕਤਿ, ਰੋਕਤਿ 'ਕਜੋਂ ਨ ਥਿਰੋ ਰਨ, ਹੋਵਤਿ ਹਾਸਾ'। ਮਾਰਨ ਹੇਤੁ ਅਨੇਕ ਉਪਾਵਨ ਭੂਪ ਰਿਦੈ ਚਿਤਵੈ ਚਹੁੰ ਆਸਾ[13]॥੨੪॥ਕੋਪ ਕੈ ਆਪ ਕਹਲੂਰ-ਪਤੀ ਹਨੁਮਾਨ ਕੌ ਮੰਤ੍ਰ ਜਪਜੋ ਮੁਖ ਮਾਂਹੀ। ਔਰ ਹੁਤੇ ਗਿਰਨਾਥ ਸਹਾਇਕ ਤੂਰਨ ਕੀਨਿ ਹਕਾਰਨ ਤਾਂਹੀ। ਭੂਪ ਪ੍ਰਿਥੀਸਸਿ[14] ਔ ਜਸਰੋਟੀਆ ਔ ਜਸਵਾਰੀਆ ਸਾਥ ਸਿਪਾਹੀ[15]। ਲੈ ਉਮਡੇ ਹਿਤ ਬਾਰਿ ਕੇ ਮਾਰਨ[16] ਸੰਮੁਖ ਹੋਹਿ ਹਟੇ ਪਗ ਨਾਂਹੀ॥੨੫॥ਨਾਂਹਿ ਚਲਜੋ ਬਸ, ਚਿੰਤ ਲਯੋ ਗੂਸਿ, ਸ਼੍ਰੀਗੁਰ ਕੌ ਸਿਮਰਜੋ ਤਿਸ ਕਾਲਾ*। ਏਕ ਸਊਰ ਸੁ ਤੂਰਨ ਹੀ ਪਠਿ:–

[1](ਮੇਰੇ ਸੂਰਿਆਂ ਨੂੰ) ਨੇੜੇ ਢੁੱਕਣਾ (ਵਾੜ ਦੇ) ਨਜ਼ਰ ਨਹੀਂ ਪੈਂਦਾ ਭਾਵ ਨੇੜੇ ਢੁੱਕਣ ਦੀ ਜੁਗਤ ਨਹੀਂ ਸੁਝਦੀ। [2]ਭੀਮ ਚੰਦ ਨੇ ਦੇਖਕੇ। [3]ਹੱਲਾ ਕਰਕੇ ਮਿਲੋ ਤੇ ਵੈਰੀ ਨੂੰ ਦਬਾਓ। [4]ਪੈਰ ਵਧਾਕੇ। [5]ਵਡੇ ਵਾੜੇ ਨੂੰ ਬੜੇ ਜ਼ੋਰ ਨਾਲ ਘੇਰ ਲਓ। [6]ਸੁਣਕੇ ਜੋ ਬਡੇ ਬਡੇ ਸੂਰਮੇ ਸਨ ਫਿਰ ਪਿੱਛੇ ਜੰਗ (ਕਰਨ) ਨੂੰ ਹਟੇ ਤੇ ਝਟਾਪੱਟ ਲੜਨ ਲਗ ਪਏ। [7]ਰੋਕਣ ਲਈ। [8]ਕ੍ਰਿਪਾਲ ਨੇ। [9]ਤੋਮਰ ਤੇ ਤੀਰਾਂ ਦੀਆਂ ਅਣੀਆਂ ਦਿਖਾਈਆਂ। [10]ਭੀਮ ਚੰਦ ਨੇ ਚੰਗੀ ਤਰ੍ਹਾਂ ਡਿੱਠਾ ਕਿ:– [11]ਉੱਚਾ ਹੈ ਥਾਉਂ। [12]ਜੰਗ ਵਿਚ ਸਨਮੁਖ ਲੜਕੇ (ਉਹ ਬੀਰ) ਬਿਨਾਸ਼ ਹੋ ਜਾਂਦੇ ਹਨ [ਆਯੁਧਨ=ਜੰਗ]। [13]ਚਹੁੰ ਤਰਫੀਂ। [14]ਪ੍ਰਿਥੀ ਚੰਦ। [15]ਫੌਜ ਸਮੇਤ। [16]ਵਾੜੇ ਦੇ ਮਾਰਨ ਲਈ।

*ਜਾਪਦਾ ਹੈ ਕਿ ਭੀਮ ਚੰਦ ਗੁਰੂ ਜੀ ਦੀ ਬਹਾਦਰੀ ਦੇ ਰੋਅਬ ਦਾ ਲਾਭ ਉਠਾਇਆ ਚਾਹੁੰਦਾ ਸੀ, ਪਰ ਔਨ ਜੰਗ ਵਿਚ ਜਿਥੇਂ ਤਕ ਵਾਹ ਚਲੇ ਗੁਰੂ ਜੀ ਨੂੰ ਸ਼ਾਮਲ ਨਾ ਕਰੇ ਤਾਕਿ ਲਾਭ ਉਹਨਾਂ ਦੇ ਆਉਣ ਦਾ ਹੋ ਜਾਵੇ, ਖਾਸ ਜੰਗ ਦੀ ਫਤਹ ਦਾ ਸਿਹਰਾ ਗੁਰੂ ਸਾਹਿਬ ਨੂੰ ਨਾ ਜਾਵੇ। ਪਰ ਹੁਣ ਜਦ ਆ ਬਣੀ ਹੈ ਤੇ ਫਤਹ ਦਾ ਰਾਹ ਨਹੀਂ ਦਿੱਸਦਾ ਤਾਂ ਗੁਰੂ ਜੀ ਨੂੰ ਸੱਦਿਆ ਹੈ। ਆਪ ਗੁਰੂ ਸਾਹਿਬ ਬੀ ਰਣ ਦੇ ਜੋਧੇ ਇਕ ਉਚੇ ਟਿਕਾਣੇ ਰਣ ਦਾ ਰੰਗ ਦੇਖ ਰਹੇ ਸੇ ਕਿ ਸਜਣਾਂ ਦੇ ਵੰਗਾਰਿਆਂ ਯਾ.....ਹੁੰਦੀ ਦੇਖਕੇ ਵੇਲੇ ਸਿਰ ਚੱਲ ਬਾਹੁੜਾਂਗੇ।

'ਜਾਹੁ ਪ੍ਰਭੂ ਢਿਗ ਥਾਨ ਉਤਾਲਾ।–ਸ਼੍ਰੀ ਮੁਖ ਤੇ ਬਰ ਦੀਨਿ ਬਿਜੈ ਕਹੁ, ਸੋ ਅਬਿ ਸਾਚ ਕਰਹੁ ਬਲ ਨਾਲਾ। ਹੌਂ ਸ਼ਰਨਾਗਤਿ ਰਾਵਰ ਕੀ ਜਸੁ ਦੇਹੁ ਸਹਾਇਕ ਹ੍ਵੈ ਰਿਪੁ ਕਾਲਾ[1]' ॥ ੨੬ ॥ ਆਨਿ ਤਬੈ ਅਸਵਾਰ ਪ੍ਰਭੂ ਢਿਗ ਬੇਨਤਿ ਕੀਨਿ ਉਚਾਰਨ ਕੌ। 'ਕੂਪਤਿ ਹੋਇ ਲਚਾਰ ਰਹਯੋ, ਰਨ ਬੀਚ ਜੁਟਯੋ ਰਿਪੁ ਮਾਰਨ ਕੌ।ਆਪਕੀ ਸ਼ਾਮ ਗਹੀਕਰਿ ਭਾਵ[2] ਬਿਜੈ ਹਿਤ ਕੀਨਿ ਹਕਾਰਨਕੌ। ਆਯੁਧ ਧਾਰਿ ਚਲੋ ਅਗਵਾਰਿ ਮਹਾਂ ਬਲਿ!ਬਾਰਿ[3] ਪ੍ਰਹਾਰਨ ਕੌ' ॥੨੭॥ ਸ਼੍ਰੀ ਗੁਰ ਤੇਗਬਹਾਦਰ ਨੰਦਨ ਤੇਗ ਬਹਾਦਰ[4] ਯੌਂ ਸੁਧ ਪਾਈ। 'ਥਾਨ ਉਤੰਗ ਪੈ ਜੰਗ[5] ਪਰਯੋ, ਭਟ ਭੰਗ ਭਏ ਬਡਿ ਮਾਰ ਮਚਾਈ'। ਆਯੁਧ ਧਾਰਿ ਲਿਯੇ ਤਤਕਾਲ ਭਏ ਅਸਵਾਰ ਗਏ ਸਮੁਦਾਈ। ਤੁੰਦ ਤੁਰੰਗਮ ਕੀਨਿ ਤਬੈ ਰਣ ਰੰਗ ਬਿਖੈ ਹੁਇਕੈ ਸਮੁਹਾਈ ॥੨੮॥ ਸ਼੍ਰੀ ਪ੍ਰਭੁ ਕੋ ਨ੍ਰਿਪ ਆਵਤਿ ਦੇਖਿ ਪਠਾਇ ਸਉਰ ਬਿਨੰਤਿ ਉਚਾਰੀ। 'ਆਪ ਬਹਾਦਰ ਧੀਰ ਬਡੋ ਸਗਰੇ ਦਲ ਕੋ ਅਬਿ ਹੋਇ ਅਗਾਰੀ*। ਹੇਲ ਕਰਾਵਹੁ ਆਯੁਧ ਘਾਵਹੁ, ਬੀਰ ਚਲੈਂ ਗਨ ਆਨਿ ਪਿਛਾਰੀ। ਲੇਹੁ ਬਿਜੈ ਕਰਿ, ਕ੍ਵੈ ਨ ਰਹੈ ਅਰ[6],ਜੈ ਲਛਮੀ ਛਬਿ ਪਾਇ ਤਿਹਾਰੀ[7]'॥੨੯॥ਸ਼੍ਰੀ ਕਲਗ਼ੀਧਰ ਬੇਨਤਿ ਕੋ ਸੁਨਿ ਦੇਖਿ ਮਚਯੋ ਬਡ ਜੰਗ ਕਰਾਲ।ਜਯੋਂ ਰਸ ਬੀਰ ਹੁਤੋ ਸੁਪਤਯੋ ਤਤ-ਕਾਲ ਹੀ ਜਾਗ ਉਠਯੋ ਬਲਵਾਲਾ। ਸ਼੍ਰੀ ਮੁਖ ਪੈ ਉਤਸਾਹਿ ਸੁਹਾਵਤਿ ਜਯੋਂ ਅਰਲੋਦਧ ਕੋ ਰੰਗ ਲਾਲ।ਹੇਲ ਕਰਯੋ ਹੁਇ ਸੰਮੁਖ ਬਾਰਿ ਸੁ[8], ਪੇਲ ਦਏ ਭਟ ਭੀਮਬਿਸਾਲਾ[9]॥੩੦॥ਭੁਯੰਗ ਪ੍ਰਯਾਤਛੰਦ।ਤੁਫੰਗੈ ਕਸੀਪਾਇ ਬਾਰੂਦਗੋਰੀ। ਛਣੰਕੇ ਦਣੰਕੇਭਏ ਦੋਨ ਓਰੀ[10]†।ਕਲਾ ਪੈ ਜੜੇ ਮੋੜ ਤੋੜੇ ਧੁਖੰਤੇ[11]। ਧਰੇ ਹਾਥ ਪੈ ਸ਼ੱਤ੍ਰ ਸੌਂਹੀ ਛਭੰਤੇ[12]॥੩੧॥ਪਲੀਤੇ ਉਠੇ ਨਾਦ ਊਚੇ ਭੜਾਕੇ।ਦਿਪੀ ਜ੍ਵਾਲਮਾਲਾ ਸੁ ਗੋਰੀ ਸੜਾਕੇ[13]। ਲਗੇ ਬੀਰ ਅੰਗਾਨਿ ਬਰੀ[14] ਬਿਸਾਲਾ।

---

[1]ਵੈਰੀ ਨੂੰ ਮਾਰ ਕੇ। [2]ਸ਼ਰਧਾ ਨਾਲ। [3]ਵਾੜੇ ਨੂੰ। [4]ਤੇਗ ਦੇ ਬਹਾਦਰ (ਗੁਰੂ ਜੀ ਨੇ)। [5]ਉਚੇ ਥਾਂ ਤੇ ਜੰਗ। [6]ਕੋਈ ਨਾ ਅੜ ਰਹੇਗਾ। [7]ਬਿਜੈ ਲੱਛਮੀ ਨੂੰ ਆਪਣੀ ਛਬੀ ਲਾ ਦਿਓ। [8]ਉਸ ਵਾੜੇ ਦੇ ਸਾਹਮਣੇ ਹੋਕੇ। [9]ਪੂਰ ਦਿੱਤੇ ਸੂਰਮੇ ਭੀਮਚੰਦ ਦੇ (ਗੁਰੂ ਜੀ ਨੇ)। [10]ਭਾਵ ਦੁਹਾਂ ਪਾਸਿਆਂ ਦੇ (ਗਜ ਛਣਕੇ। [11]ਕਲਾ ਮੋੜਕੇ ਵਿਚ ਜੜੇ ਤੋੜੇ ਧੁਖਦੇ ਹਨ। [12]ਵੈਰੀ ਦੇ ਸਾਹਮਣੇ ਧਰਕੇ ਤੋੜੇ ਨੂੰ ਅੱਗ ਲਾਈ। [13]ਅਗਨੀ ਦੀ ਲੜੀ ਪ੍ਰਕਾਸ਼ੀ ਤੇ ਗੋਲੀਆਂ ਦੇ ਸੜਾਕੇ ਵੱਜੇ। (ਅ) ਬੰਦੂਕਾਂ ਦੀ ਅਗਨੀ) ਪ੍ਰਕਾਸ਼ੀ ਤੇ ਗੋਲੀਆਂ ਚਲੀਆਂ। [ਜ੍ਵਾਲਮਾਲਾ=ਬੰਦੂਕ]। [14]ਛੇਤੀ ਛੇਤੀ। *ਭਾਵ ਜੰਗ ਸਾਰੇ ਦੀ ਅਗੁਵਾਈ ਆਪਦੇ ਹੱਥ ਦੇ ਦਿੱਤੀ। †ਪਾਃ–ਬੋਰੀ।

ਰਿਦੈ ਮੁੰਡ ਫੋਰੇ ਪ੍ਰਚੰਡੇ ਕਰਾਲਾ[1]॥੩੨॥ਛੁਟਨੋ ਸ਼ੋਣ ਘਾਯੰ ਭਕਾਭੱਕ ਬੋਲੈਂ। ਧਕਾਧੱਕ ਬੀਰੰ ਇਤੈ ਉੱਤ ਡੋਲੈਂ। ਝੱਟਾਪੱਟ[2] ਜੁੱਟੇ ਲਟਾਪੱਟ ਹੋਏ[3]। ਸਟਾਪੱਟ ਸੋਂਹੇ ਕੱਟਾਕੱਟ ਸੋਏ[4]॥੩੩॥ਕਰੀ ਢੋਇ ਢੂਕੇ[5] ਗੁਰੂ ਕੇ ਸਹਾਈ। ਹੁਤੇ ਬਾਹਿਰੇ ਬੀਰ ਦੀਨੇ ਭਜਾਈ[6]। ਬਰੇ ਬਾਰਿ ਮੈਂ ਬਾਰ ਬਾਰੀ ਬਿਲੋਕੈਂ[7]। ਢੂਕੇ ਨੇਰ ਪਾਯੋ ਨਹੀਂ ਜਾਇ ਰੋਕੈਂ[8]—॥ ੩੪॥ ਤੜਾਤਾੜ ਗੋਰੀਨ ਕੀ ਮਾਰ ਮਾਚੀ। ਮਿਲੀ ਜੋਗਨੀ ਸ਼ੋਣ ਪੀਵੈਂ ਸੁ ਨਾਚੀ।ਨਭੰ ਗੀਧ ਆਈ ਕ੍ਰਮੈਂ ਬਾਰ ਬਾਰੀ[9]। ਭਖੈਂ ਮਾਸ ਕੌ ਚੀਂਕ ਉਚੈ ਪੁਕਾਰੀ ॥੩੫॥ ਰਿਦੈ ਕੋਪ ਧਾਰੈ ਮਹਾਂ ਬੀਰ ਢੂਕੈ[10]।ਚਹੈਂ ਬਾਰ ਕੌ ਬਾਰਿਬੇ ਜਸੋ ਭਕੂਕੈ[11]।ਲਿਯੋ ਚਾਂਪ ਚੌਂਪੇ ਚਲੇ ਚੁੰਗ ਊਚੇ[12]। ਚਲਾ ਚਾਲ ਹੋਈ ਚਪੇ ਲਾਜ ਮੂਚੇ[13]॥ ੩੬ ॥ ਛੁਟੇ ਤੀਰ ਤੀਖੇ ਬਡੇ ਬੇਗ ਵਾਰੇ। ਲਗੇ ਅੰਗ ਮੈਂ ਫੋਰਿ ਪ੍ਰਾਨੈ ਨਿਕਾਰੇ।ਸਟਾਸੱਟ ਸੇਲੇ[14] ਭਈ ਰੋਲ ਪੇਲਾ[15]। ਫਿਰੈਂ ਆਲਬਾਲੇ ਬਡੇ ਘਾਲਿ ਹੇਲਾ[16] ॥੩੭॥ ਕਿਤੇ ਮੂਰਛਾ ਖਾਇ ਬੈਕੇ[17] ਸਿਪਾਹੀ। ਕਿਤੇ ਘੂਮ ਝੂਮੇ ਘਨੇ* ਘਾਵ ਖਾਹੀ।ਭਈ ਲੋਥ ਪੋਥਾਨ[18] ਦੀਹੈ ਕਰਾਲਾ।ਭਖੈਂ ਮਾਸ ਕੌ ਸਜਾਲ ਬੋਲੈਂ ਬਿਸਾਲਾ॥੩੮॥ ਡਕੀ ਡਾਕਨੀ ਡਾਰ ਡੋਲੈਂ ਡਕਾਰੈ।ਪਲੰ ਹੇਤੁ ਲੇਤੀ ਕਿਤੇ ਦੇਹਿ ਫਾਰੈਂ[19]। ਭਈ ਭੀਮ ਭੂਮੀ ਭਯੰ ਭੂਰ ਭ੍ਰਾਂਤੇ[20]। ਨਚੈਂ ਭੂਤ ਪੇਤੰ ਫਿਰੈਂ ਮਾਸ ਖਾਤੇ ॥੩੯॥ਗੁਰੂ ਸੰਗ ਹੋਏ ਮਚਯੋ ਜੰਗ ਭਾਰਾ[21]।ਭਟੇ ਅੰਗ ਭੰਗੇ ਸੁਰੰਗੇ ਅਖਾਰਾ। ਇਸੀ ਰੀਤਿ ਘੋਰਯੋ ਜਬੈ ਬਾਰਿ ਜਾਈ। ਢੂਕੇ ਕੋਪ ਕੈ ਦੀਹ ਮਾਚੀ†

---

[1]ਭਯਾਨਕ ਤੇਜ਼ੀ ਨਾਲ। [2]ਛੇਤੀ। [3]ਲਿਪਟ ਗਏ। [4]ਭਾਵ ਕੱਟਦੇ ਕਣਾਂਦੇ ਛੇਤੀ ਹੀ ਸਾਹਮਣੇ (ਜਾ ਪੁੱਜੇ ਗੁਰੂ ਜੀ ਦੇ ਪਾਸੇ ਦੇ ਸਿਪਾਹੀ)। [5]ਭਾਵ ਹੱਲਾ ਜਾ ਕੀਤਾ।[6]ਜੋ ਬਾਹਰ ਸਨ (ਬਾੜੇ ਤੋਂ) ਸੂਰਮੇ ਸੋ ਭੱਜਾ ਦਿੱਤੇ। [7]ਵਾੜੇ ਵਿੱਚ ਵੜ ਗਏ ਦਰਵਾਜ਼ਾ ਵਾੜੇ ਦਾ ਦੇਖਕੇ। (ਅ ਵਾੜੇ ਵਿੱਚ ਵੜਕੇ ਵਾਰ ਵਾਰ ਤੱਕਦੇ ਹਨ। [8]ਕਿ (ਵੈਰੀ) ਨੇੜੇ ਆ ਢੁਕੇ ਹਨ ਸਾਥੋਂ ਰੋਕੇ ਨਹੀਂ ਜਾ ਰਹੇ। [9]ਫਿਰ ਫਿਰ। [10](ਗੁਰੂ ਪੱਖ ਦੇ) ਮਹਾਂਬੀਰ ਪਹੁੰਚ ਪਏ। [11]ਵਾੜੇ ਨੂੰ ਬਾਲਨਾ ਚਾਹੁੰਦੇ ਹਨ ਭਭੂਕੇ ਵਾਂਙੂ। [12]ਚੋਪ ਨਾਲ ਧਨੁਖ ਲੈਕੇ ਟੋਲੇ (ਗੁਰੂ ਪੱਖ ਦੇ) ਉੱਚੇ ਥਾਂ ਚਲੇ ਗਏ। [13](ਵੈਰੀ ਵਿੱਚ) ਪਿੱਛੇ ਹਟਣ ਦੀ ਚਾਲ ਹੋਈ, ਬਹੁਤੀ ਸ਼ਰਮ ਵਿਚ ਖਿਝੇ। [14]ਸੋਲਿਆਂ ਦੀ। [15]ਧਕਾਧਕ। [16]ਭਾਰੀ ਹੱਲਾ ਕਰਕੇ। [17]ਮੁੰਦਰ। [18]ਲੋਥਾਂ ਦੇ ਢੇਰ। [19]ਮਾਸ ਦੇ ਵਾਸਤੇ ਕਈ ਦੇਹਾਂ ਲੈਕੇ ਫਾੜਦੀਆਂ ਹਨ। [20]ਪ੍ਰਿਥਵੀ ਭਰ ਦੇਣ ਵਾਲੀ ਬੜੀ ਭਯਾਨਕ ਤਰ੍ਹਾਂ (ਵਾਲੀ) ਹੋ ਗਈ। [21](ਜਦ ਤੋਂ) ਗੁਰੂ ਜੀ ਨਾਲ ਹੋਏ (ਤਦ ਤੋਂ) ਭਾਰੀ ਜੰਗ ਮਚਿਆ। *ਪਾ:—ਸਨੇ। †ਪਾ:—ਮਾਰੀ।

ਲਰਾਈ ॥੪੦॥ ਦੋਹਰਾ॥ ਜੋ ਗਿਰੇਸ਼ ਬਿਚ ਬਾਰਿ ਕੇ ਬੀਰ ਧੀਰ ਕੌ ਧਾਰਿ[1]। ਢੁਕੇ ਨਿਕਟ ਰਿਪੁ ਜਾਨਿ ਕੈ ਕੋਤਿਕ ਪਿਖੇ ਸੁਮਾਰਿ[2] ।੪੧॥ ਲਖੀ ਪਰਾਜਯ[3] ਆਪਨੀ 'ਲਾਜ ਬੰਸ ਕੀ ਜਾਤਿ'। ਆਪਸ ਮਹਿੰ ਮਿਲਿ ਕਹਤਿ ਭੇ 'ਇਮ ਹੋਵਹਿੰ ਸਭਿ ਘਾਤ[4] ॥ ੪੨ ॥ ਬਲ ਮੰਗਾਰੋ ਆਪਨੋ ਨਿਕਸਿ ਲਰੋ ਬਰ ਬੀਰ !'। ਮੰਤ੍ਰ ਪਕਾ ਇਵ ਜੰਗ ਕੋ ਪੁਨ ਉਮਡੇ ਧਰਿ ਧੀਰ ॥ ੪੩ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦ੍ਵਿਤਿਯ ਰੁਤੇ 'ਨਾਦੌਣ ਜੰਗ' ਪ੍ਰਸ੍ਤਿਗ ਬਰਨਨੰਨਾਮ ਚਤਵਾਰਿੰਸਤੀ ਅੰਸੂ ॥੪੦॥ ੪੧. [ਬਿੱਝੜ ਵਾਲੀਆ ਦਯਾਲ ਬੱਧ]।

ਦੋਹਰਾ ॥ ਬਿੱਝੜਵਾਲੀਆ ਗਿਰਪਤੀ ਬੀਰ ਸੁ ਬਲੀ ਬਿਸਾਲ। ਜੰਗ ਘਾਤ ਜਾਨੈ ਅਨਿਕ ਨਾਮ ਕਹੈਂ ਤਿਸ ਦਯਾਲ॥੧॥ਭੁਜੰਗਛੰਦ॥ ਮਿਲਯੋ ਸੋ ਕਟੋਚੀ ਕ੍ਰਿਪਾਲੰ ਕਿ ਸਾਥਾ। ਕਹੋ ਬਾਕ ਤਾਂਕੋ 'ਲਖੋ ਜੰਗ ਗਾਥਾ। ਗੁਰੂ ਸੰਗ ਆਨਯੋ ਕਲੂਰੀ ਭੁਵਾਲੇ। ਢੁਕੇ ਬਾਰਿ ਨੇਰੇ ਭਏ ਆਲ ਬਾਲੇ[5] ॥੨॥ ਤਜੈਂ ਓਜ ਤੇ ਨਾਂਹਿਨੈ ਨੀਕ ਬਾਤੀ[6]। ਸਵਾਧਾਨ ਹੂਜੋ ਬਨੋ ਸ਼ੱਤ੍ਰੁ ਘਾਤੀ।ਪਰਾਜੈ ਕਰੈ ਭੀਮਚੰਦੈ ਜਿ ਈਹਾਂ[7]। ਹਸੈਂ ਭੂਪ ਸਾਰੇ ਮਿਲੈਂ ਜਾਇ ਕੀਹਾਂ[8] ॥ ੩॥ ਅਬੈ ਦੇਖਿ ਮੋ ਕੌ ਕਰੌਂ ਜੁੱਧ ਭਾਰੀ।ਚਲੇ ਆਇ ਜੋਊ ਸਭੈਦਯੋਂ ਨਿਵਾਰੀ'। ਕ੍ਰਿਪਾਲੰ ਕਹਯੋ 'ਮੈਂ ਰਹੌਂ ਤੋਹਿ ਸੰਗਾ। ਹਤੌਂ ਭੀਮਚੰਦੈ ਭਟੈ ਅੰਗ ਭੰਗਾ' ॥ ੪ ॥ ਦੁਹੂੰ ਭੂਪ ਐਸੇ ਜਬੈ ਮੰਤ੍ਰ ਕੀਨਾ। ਬਡੋ ਜੰਗ ਮਾਚਯੋ ਨਿਜੰ ਹੀਨ ਚੀਨਾ[9]। ਧਰੇ ਚਾਂਪ ਆਪੈ ਨਿਕਾਸੇ ਖਤੰਗਾ। ਹਕਾਰੇ ਮਹਾਂ ਬੀਰ ਲੈ ਆਪ ਸੰਗਾ ॥੫ ॥ ਗਹੇ ਬਿੰਦ ਸੋਲੈ ਤੁਫੈਗੰਂ ਸੰਭਾਰੀ। ਬਰੂਦੈਂ ਕਸੀ ਠੋਕਿ ਗੋਰੀ ਦੁ ਡਾਰੀ। ਕ੍ਰਮਾਏ ਉਤੰਗੇ ਧਰੇ ਹਾਥ ਨੇਜੇ। ਹਤੈਂ ਸ਼ੱਤ੍ਰੁ ਸੋਹੈਂ ਜਮੰ ਧਾਮ ਭੇਜੇ ॥ ੬ ॥ ਚਲੇ ਬਾਰ ਛੋਰਯੋ ਤਬੈ ਬਾਝ ਲਯਾਏ[10]। ਬੱਕੈਂ 'ਮਾਰ ਮਾਰੋ' ਖਤੰਗੈਂ ਚਲਾਏ।ਰਿਦੇ ਕੋਪ ਹ੍ਵੈ ਕੈ ਕਟੋਚੀ ਕ੍ਰਿਪਾਲੰ। ਚਲਯੋ ਜੰਗ ਕੋ ਬਾਦ ਬਾਜੇ ਬਿਸਾਲੰ[11] ॥ ੭ ॥ ਲਗੇ ਢੋਲ ਡੰਕੇ ਸੁ ਧੌਂਸੇ ਧੁੰਕਾਰੇ। ਮਿਲੇ ਆਪ

---

[1]ਜੋਹੜੇ ਗਿਰੇਸ਼ (ਕ੍ਰਿਪਾਲ ਦੇ ਪੱਖੀ) ਤੇ ਸੂਰਮੇ ਵਿਚ ਵਾੜ ਦੇ (ਸਨ ਉਹ) ਧੀਰਜ ਧਾਰ ਕੇ..... । [2]ਜ਼ਖਮੀ ਹੋਏ ਵੇਖੇ (ਆਪਣੇ ਸੂਰਮੇ)। [3]ਹਾਰ। [4]ਨਾਸ਼। [5]ਭਾਵ ਘੇਰਾ ਪਾ ਲਿਆ ਨੇ। [6](ਵੈਰੀ ਦੇ) ਓਜ ਕਰਕੇ (ਜੇ ਵਾੜਾ ਹੁਣ) ਛੱਡ ਦੇਵੀਏ ਤਾਂ ਗੱਲ ਠੀਕ ਨਹੀਂ। [7]ਸਾਨੂੰ ਜਿੱਤ ਲਵੇ ਤਾ.....। [8]ਭਾਵ ਜਿੱਥੇ ਕਿੱਥੇ ਮੇਲ ਗੇਲ ਹੋਸੀ ਸਾਰੇ ਰਾਜੇ ਹੱਸਣਗੇ। [9]ਆਪਣਾ (ਪੱਖ) ਘਟਦਾ ਦੇਖਕੇ। [10]ਭਾਵ ਬਾਹਰ ਨਿਕਲਿ ਵਾੜਾ ਛੱਡ ਟੁਰੇ (ਸੈਨਾ ਨੂੰ ਬੀ) ਬਾਹਰ ਲੈ ਗਏ (ਟਾਕਰਾ ਕਰਨ ਵਾਸਤੇ)। [ਸ੍ਰੀਸ:, ਵਾਹਜ ਤੋਂ ਬਾਝ ਬਣਿਆ ਹੈ]। [11]ਬੜੇ ਬਾਜੇ ਬੱਜੇ। †ਪਾ:—ਮਾਰੀ।

ਮਾਂਹੀ ਬਕੈਂ ਮਾਰ ਮਾਰੇ। ਕਰਾਚੋਲ[1] ਕਾਢੇ ਖਿਮੰ[2]ਕੇ ਕਰਾਲੇ। ਕਟੇ ਅੰਗ ਬੀਰੰ ਘਨੇ ਘਾਵ ਡਾਲੇ ॥੯॥ ਭਏ ਛਿੰਨ ਭਿੰਨਾਂ ਛਿਦੇ ਛਿੱਪ ਬੀਰੰ[3]। ਕਿਸੂ ਹਾਥ ਕਾਟੇ ਕਿਸੂ ਕੰਧ[4] ਚੀਰੰ। ਕਿਤੇ ਪਾਂਵ ਕਾਟੇ,ਕਰਾਹੇ[5] ਕਰਾਲਾ। ਕਟੇ ਮੁੰਡ[6] ਕਾਂ ਕੇ ਪਰੇ ਰੁੰਡ ਮਾਲਾ[7]* ॥੯॥ਜਥਾ ਭਾਠ ਮੈਂ ਧਾਨ ਭੁੰਜੰਤਿ ਕੋਈ। ਤੁਫੈਰੀਂ ਛੁਟੀ ਕੋ ਤਥਾ ਨਾਦ ਹੋਈ। ਪਲੀਤੇ ਧੁਖੇ ਦੌਨ ਓਰੀ ਸਮੂਹਾ। ਜੁਟੇ ਆਪ ਮਾਂਹੀ ਦਈ ਦੀਹ ਹੂਹਾ[8] ॥ ੧੦ ॥ ਚਲੇ ਤੀਰ ਤੀਖੇ ਕਮਾਨੈਂ ਕੜੰਕੀ। ਭਏ ਹੱਥਵੱਢੀ[9] ਕ੍ਰਿਪਾਨੈ ਸੜੰਕੀ। ਛੁਟਨੋ ਸ੍ਰੌਣ ਘਾਵੈ ਭਏ ਲਾਲ ਬਾਗੇ।ਅਪਾਤੰ ਪਲਾਸੀ[10] ਮਨੋ ਫੂਲ ਲਾਗੇ॥੧੧॥ ਕਟੀਚੀ ਕ੍ਰਿਪਾਲੰ ਕੁਪਨੋ ਕ੍ਰੂਰ ਤੁੰਡੈ[11]। ਪ੍ਰਹਾਰੇ ਕ੍ਰਿਪਾਨੈਂ ਕਿਏ ਰੁੰਡ ਮੁੰਡੈ। ਭਏ ਸਾਮੁਹੇ ਤੁੰਦ ਤਾਜੀ ਤੁਪਾਧੇ। ਕੁਦੰਡੈ ਸਰੰ ਸੰਧਿ ਬਿੰਦੇ ਚਲਾਧੇ[12] ॥ ੧੨ ॥ ਮਰੇ ਬੀਰ ਘੁਮੈ ਪਰੀ ਲੋਥ ਭੂਮੈ।ਚਲੈਂ ਬਾਨ ਗੋਰੀ ਭਟੈ ਪ੍ਰਾਨ ਹੂ ਮੈਂ[13]।ਦੁਪੇ ਬੀਰ ਧੀਰੰਖਰੇ ਘਾਵ ਖਾਏ। ਕਟੇ ਕੋਪ ਕੈ ਕੈ ਤਜੀ ਪੈ ਨ ਥਾਏ ॥ ੧੩ ॥ ਉਤੈ ਬਿੱਝੜੀ ਵਾਲੀਆ ਨਾਮ ਦਸਾਲੰ। ਘਨੇ ਵਾਰ ਕੀਨੋ ਬਿਸਾਲੇ ਕਰਾਲੰ। ਲਈ ਸੈਨ ਸਾਰੀ ਮਹਾਂ ਰੌਰ ਪਾਏ।ਬਕੈਂ 'ਮਾਰ ਮਾਰੇ' ਹੁਤੇ ਅੱਗੁ ਆਏ॥੧੪॥ ਚਲਾਕੀ ਕਰੈਂ ਸ਼ੀਘ੍ਰਤਾ ਮਾਰਿਬੇ ਕੀ। ਕਰੈਂ ਹੇਲ ਸ਼ੱਤ੍ਰੁਨਿ ਕੋ ਟਾਰਿਬੇ ਕੀ। ਹਟੇ ਪੈਰ ਪਾਛੇ ਪਿਖੇਭੀਮਚੰਦੰ[14]।ਪ੍ਰਿਥੀਚੰਦ ਬੋਲਯੋ[15]"ਬਲੀ ਤੂੰ ਬਿਲੰਦੰ॥੧੫॥ ਕਰੋ ਧੀਰਬੀਰਾਨ ਕੋਹੋਇ ਆਗੇ[16]।ਪਰਯੋ ਜੋਰ ਜੁੱਧੈਨਹੀਂ ਜਾਇਂਭਾਗੇ।ਕ੍ਰਿਪਾਲੰ ਸੁ ਦਸਾਲੰ ਕਰਯੋ ਹੇਲ ਆਏ।ਹਮਾਰੇ ਵਧੇ ਸੂਰ ਪਾਛੇ ਹਟਾਏ'॥੧੬॥ ਸੁਨਯੋ ਡੱਢਵਾਲੰ ਪ੍ਰਿਥੀਚੰਦ ਗਾਜਾ। 'ਕਰੋਂ ਜੁੱਧ ਕ੍ਰੱਧੈ ਪਿਖੋ ਆਪ ਰਾਜਾ[17] !' ਦਈ ਧੀਰ ਐਸੇ ਗਯੋ ਆਪ ਆਗੇ। ਬਿੰਗਾਰੇ[18] ਸਭੈ[19] 'ਜੰਗ ਕਯੋਂ ਤਯਾਗ ਭਾਗੇ?॥੧੭॥ਥਿਰੋ ਬੀਰ ! ਮਾਰੋ ਧਰੋ ਧੀਰ ਆਛੇ। ਬਿਗਾਰੋ[19] ਦੁਹੂੰ ਲੋਕ ਕੋ

[1]ਸ਼੍ਰੀ ਸਾਹਿਬ। [2]ਚਮਕੇ। [3]ਭਾਵ ਸੂਰਮੇ ਕੱਟੇ ਵੱਢੇ ਗਏ ਤੇ ਜ਼ਖਮੀ ਹੋਏ। [4]ਮੋਢਾ। [5]ਕੁਰਲਾ ਰਹੇ, ਦੁਖੀ ਹੋਕੇ ਰੋ ਰਹੇ। [6]ਸਿਰ। [7]ਧੜਾਂ ਦੀ ਪੰਗਤੀ। [8]ਬੜੀ ਰੋਲੀ ਮਚੀ। (ਅ) ਭਾਰੀ ਹੱਲਾ ਕਰਕੇ। [9]ਹੱਥੋ ਹੱਥੀ ਹੋ ਪਏ। [10]ਪੱਤਿਆਂ ਬਿਨਾਂ ਛਿੱਛੜੇ ਨੂੰ। [11]ਕਰੜਾ ਮੁਖ ਕਰਕੇ। [12]ਧਨੁਖ ਵਿਚ ਤੀਰ ਸੰਨ੍ਹ ਕੇ ਬਹੁਤੇ ਚਲਾਏ। [13]ਸੂਰਮਿਆਂ ਦੇ ਪ੍ਰਾਣਾਂ ਵਿਚ (ਅ) ਸੂਰਮੇ (ਆਪਣੇ) ਪ੍ਰਾਣ (ਹੂੰਮੈਂ=) ਹੋਮਦੇ ਭਾਵ ਤਜਾਗਦੇ ਹਨ। [14]ਪਿੱਛੇ ਪੈਰ ਹਟਦੇ ਡਿੱਠੇ ਭੀਮਚੰਦ ਨੇ (ਆਪਣੀ ਸੈਨਾ ਦੇ)। [15](ਭੀਮਚੰਦ) ਪ੍ਰਿਥੀਚੰਦ ਨਾਲ) ਬੋਲਿਆ। [16]ਬੀਰਾਂ ਨੂੰ ਧੀਰਜ ਦੇਹ ਅੱਗੇ ਹੋਕੇ। [17]ਭਾਵ ਹੇ ਭੀਮਚੰਦ ! [18]ਵੰਗਾਰਿਆ ਸਾਰੇ (ਪਿੱਛੇ ਹਟਦਿਆਂ ਨੂੰ)। [19]ਵਿਗਾੜ ਲਓਗੇ ਦੋਵੇਂ ਲੋਕ ਜੇ ਪਿੱਛੇ ਹਟੋਗੇ। *ਪਾ:--ਲਾਲਾ।

ਹੋਤਿ ਪਾਛੇ। ਰਜੌਤੀ[1] ਨਿਬਾਹੋ ਕੁਲੰ ਕੋਰ ਲਾਜਾ। ਜਸੰ ਪਾਇ ਲੀਜੈ ਕਰੇ ਕਾਜ ਰਾਜਾ[2]॥ ੧੮॥ ਪ੍ਰਿਥੀਚੰਦ ਕੇ ਬਾਕ ਕੌ ਸ਼ੂਧ ਬੀਰੈ[3]। ਫਿਰੇ ਫੇਰ[4] ਪਾਛੇ ਸਹੋ ਅੰਗ ਤੀਰੰ। ਮਨੋ ਬਾਧੁ ਪੂਰੇ ਚਲੇ ਮੇਘ ਆਏ।ਸਰੰ ਬ੍ਰਿੰਦ ਗੋਰੀਨ ਵ੍ਰੁੰਠੇ ਸਬਾਏ[5]॥ ੧੯॥ ਹਟੋ ਹੋਲ ਘਾਲੰ[6] ਮਹਾਂ ਬੀਰ ਢੂਕੇ। ਬਕੈਂ 'ਮਾਰ ਮਾਰੰ' ਇਕੈ ਬਾਰ ਕੂਕੇ। ਬਜੇ ਢੋਲ ਧੌਂਸੇ ਸੁ ਭੇਰੀ ਭੁੰਕਾਰੇ। ਭਿਰੈਂ ਹੋਇ ਸੌਂਹੇ ਬਿਸਾਲੰ ਬਿੰਗਾਰੇ॥ ੨੦॥ ਬਡੋ ਸੂਰ ਦਯਾਲੰ ਹੁਤੋ ਬਿੱਝੜ ਵਾਰਾ। ਪਲਾਏ, ਮਰੇ, ਹੋਲ ਕੀਨੋ ਨਿਹਾਰਾ[7]। ਤਬੈ ਕੋਪ ਕੈਕੈ ਸੁ ਊਚੇ ਪੁਕਾਰਜੋ। 'ਕਟੋਚੀ[8]ਕ੍ਰਿਪਾਲੰ ਮਹਾਂ ਹੋਲ[9]ਡਾਰਜੋ॥੨੧॥ਉਤੈ ਬੀਰ ਸਾਰੇਸਕੇਲੇ ਬਿਸਾਲਾ। ਪਹਾਰੋ ਤੁਫੰਗਾਨਿ ਤੀਰਾਨਿ ਜਾਲਾ। ਥਿਰੋ ਧੀਰ ਧਾਰੋ ਭਟੰ ਬੀਚ ਆਪੇ। ਜਮੇ ਪੈਰ ਰਾਖੇ ਸਭੀ ਥਾਨਥਾਪੇ[10]॥੨੨॥ਪਿਖੇ ਓਰ ਮੋਰੀ[11]ਹਤੋਂ ਬ੍ਰਿੰਦਥਾਨਾ। ਬਧੋਂ ਸ਼ੱਤ੍ਰ ਕੌ ਅੰਗ ਆਗੇ ਨਿਸ਼ਾਨਾ[12]।ਕ੍ਰਿਪਾਲੰ ਸੁਨਜੋ ਤੇਜ ਤਾਜੀ ਤ੍ਰਪਾਏ ।ਭਏ ਸਾਮ੍ਹੁਹੇ ਚਾਂਪੁ ਐਂਚੰ ਚਲਾਏ ॥ ੨੩ ॥ ਦਿਸ਼ਾ ਦੌਨ ਤੇ ਸਾਮ੍ਹੁਹ ਭੇੜ ਐਸੇ। ਮਹਾਂ ਜੁੱਧ ਕੀਨੋ ਥਿਰੇ ਥੰਭ ਜੈਸੇ। ਛੁਟੇ ਬਾਨ ਗੋਰੀ ਫਟੇ ਅੰਗ ਸੂਰੇ। ਕੜਾਕਾੜ ਮਾਚੀ ਰਿਦੇ ਰੋਸ ਪੂਰੇ॥ ੨੪ ॥ ਪ੍ਰਿਥੀ ਚੰਦ[12] ਆਗੇ ਜਬੈ ਬੀਰ ਲੀਨੋ[13]। ਕ੍ਰਿਪਾਨੈਂ ਨਿਕਾਸੀ ਰਣੰ ਰੰਗੁ ਭੀਨੋ।ਮਹਾਂ ਓਰੜੇ ਸੇਲ[14] ਸਾਂਗੀ[15] ਚਲਾਏ। ਹਲਾਹਾਲ ਬੋਲੈਂ ਚਹੈਂ ਸ਼ੋ ਹਲਾਏ[16]॥ ੨੫ ॥ ਦ੍ਰ ਚੋਬੈਂ ਲਗੀ ਦੁੰਦਭੀ ਊਚ ਬਾਜੇ। ਉਛੱਲੇ ਛਲੰਗੀ[17] ਛੁਭੇ ਛਾਲ ਗਾਜੇ[18]।ਹਥਾਹੱਥ ਹੋਏ ਗਿਰੇ ਜੰਗ ਕੇਤੰ[19]।ਪਰੇ ਹੂਹ[20]ਦੈ ਓਜ ਤੇ ਜੀਤ ਖੇਤੰ।।੨੬।।ਕਟੋਚੀ ਕ੍ਰਿਪਾ-ਲੰ[21] ਜਮੇ ਪਾਇ ਹਾਲੇ।ਪਿਖਜੋ ਦਯਾਲ ਨੇ ਤੀਰ ਤੀਖੇ ਸੰਭਾਲੇ। ਤਜੇ, ਦਾਂਪ

---

[1]ਰਾਜਪੂਤ ਪਨਾ [2]ਰਾਜੇ ਦਾ ਕਾਜ ਕਰਕੇ। [3]ਸੁਣਕੇ ਬੀਰਾਂ ਨੇ। [4]ਫੇਰ ਮੁੜੇ। [5]ਸਭਨਾਂ(ਸੂਰਮਿਆਂ ਰੂਪੀ ਬੱਦਲਾਂ ਨੇ) ਤੀਰਾਂ ਤੇ ਗੋਲੀਆਂ ਦੀ ਵਰਖਾ ਕੀਤੀ। [6]ਭਾਵ ਮੁੜਕੇ ਹਮਲਾ ਕੀਤਾ (ਭੀਮਚੰਦੀਆਂ) ਨੇ। [7]ਉਸ ਨੇ ਡਿੱਠਾ ਕਿ (ਫਿਰ) ਹਮਲਾ ਕੀਤਾ ਹੈ (ਵੈਰੀ ਨੇ ਤਾਂ ਸਾਡੇ ਆਦਮੀ) ਮਰ ਰਹੇ ਤੇ ਭੱਜ ਰਹੇ ਹਨ। [8]ਹੱਲਾ। [9]ਟਿਕਾਕੇ। [10]ਮੋਰੀ ਵਲ ਤੱਕੇ। [11]ਨਿਸ਼ਾਨਾ (ਬਣਾਕੇ)। [12](ਇਹ ਭੀਮਚੰਦ ਦੇ ਪਾਸੇ ਦਾ ਹੈ)। [13]ਜਦੋਂ ਸੂਰਮੇ ਅਗੇ ਲਾ ਲਏ। [14]ਨੇਜੇ। [15]ਬਰਛੇ। [16]ਵੈਰੀ ਦੇ ਪੈਰ ਹਿਲਾ ਦੇਣੇ ਚਾਹੁੰਦੇ ਹਨ। [17]ਛਾਲ ਮਾਰਨ ਵਾਲੇ ਭਾਵ (ਸੂਰਮੇ)। (ਅ) ਛੈਲ ਅੰਗੀ=ਸੁਹਣੇ ਅੰਗਾਂ ਵਾਲੇ। ਮੁਰਾਦ ਸੁਹਣੇ ਸੂਰਮਿਆਂ ਤੋਂ ਹੈ। [18]ਗੁੱਸੇ ਵਿਚ ਛਾਲ ਮਾਰਕੇ ਗੱਜੇ। [19]ਕਈ ਜੰਗ ਵਿਚ ਡਿੱਗੇ। [20]ਹੱਲਾ। [21]ਕ੍ਰਿਪਾਲ (ਦੇ)।

ਐਂਚੇ ਅਰੀ ਜਾਇ ਲਾਗੇ। ਸਭੈ ਸੂਰ ਰੋਕੇ ਕਹਾਂ ਜਾਇੰ ਭਾਗੇ ॥੨੭॥ ਜਿਤੇ ਓਰੜ ਮਾਰਿ ਦੀਨੇ ਹਟਾਈ। ਖਰੋ ਊਚ ਗਾਜਸੋ ਮਨੋਂ ਜੀਤ ਪਾਈ। ਪਿਖਸੋ ਭੀਮਚੰਦੈ ਅਰਸੋ ਸੂਰ ਦਸਾਲੰ।ਗੁਰੂ ਪਾਸ ਆਯੋ ਕਹਸੋ ਤਾਂਹਿ ਕਾਲੰ ॥ ੨੮ ॥ ਫਤੇ ਕਸੋਂ ਨ ਲੇਤੋ ਕਰੋ ਆਪ ਟਾਰਾ। ਅਰਸੋ ਏਕ ਬੀਰੰ ਇਸੋ ਲੇਹੁ ਮਾਰਾ। ਰਖੋ ਲਾਜ ਮੋਰੀ ਲਖੋ ਆਪਨੋਈ। ਅਹੋ ਬੀਚ ਠਾਂਢੇ ਤੁਮੈ ਨਾਮ ਜੋਈ[1] ॥ ੨੯ ॥ ਸੁਨੀ ਬੇਨਤੀ ਸ਼੍ਰੀ ਗੁਰੂ ਬੀਰ ਭਾਰੀ। ਲਈ ਦਾਸ ਤੇ ਸੋ ਤੁਫੰਗੰ ਸੰਭਾਰੀ। ਕਸੀ ਪਾਇ ਬਾਰੂਦ ਗੋਰੀ ਸੁ ਡਾਰੀ। ਗਹਸੋ ਮੋੜ ਤੋੜਾ ਕਲਾ ਪੈ ਸੁਧਾਰੀ[2] ॥ ੩੦ ॥ ਪਲੀਤਾ ਜਮਾਯੋ ਭਲੀ ਭਾਂਤਿ ਆਪੈ। ਕਰੀ ਤਯਾਰ ਨੀਕੇ ਰਿਪੂ ਹੋਤੁ ਖਾਪੈ। ਲਖਸੋ–ਜੰਗ ਥੰਭਾ ਇਹੀ ਬੀਰ ਠਾਂਢੋ। ਪਲਾਵੈ ਨਹੀਂ, ਮਾਰਤੋ ਤੀਰ ਗਾਢੋ ॥ ੩੧ ॥ ਹਤੇ ਯਾਂਹਿ ਕੇ ਹੈ ਫਤੇ ਫੇਰ ਸਾਰੀ–।ਪ੍ਰਭੂ ਹੇਰਿ ਨੀਕੇ ਰਿਦੇ ਯੌਂ ਬਿਚਾਰੀ। ਕਰਸੋ ਤੇਜ ਘੋਰਾ ਇਤੈ ਉੱਤ ਫੇਰਾ।ਨਿਸ਼ਾਨੋ ਮਹਾਨੋ ਤਕਸੋ ਨੀਕ ਹੇਰਾ ॥ ੩੨ ॥ ਕਰਸੋ ਨੇੜ ਜਾਈ ਫਿਰੇ ਜੰਗ ਮਾਂਹੀ। ਚਲੈਂ ਬਾਨ ਗੋਰੀ ਰਿਸੇ ਬੀਰ ਜਾਂਹੀ। ਵਧਾਯੋ ਤੁਰੰਗੰ ਸੰਭਾਰੀ ਤੁਫੰਗਾ। 'ਸਵਾਧਾਨ ਹੂਜੋ' ਬਿੰਗਾਰਸੋ ਉਤੰਗਾ[3] ॥ ੩੩ ॥ 'ਘਨੇ ਬੀਰ ਮਾਰੇ ਅਰਸੋ ਕੋ ਨ ਆਗੇ। ਅਬੈ ਤੋਹਿ ਮਾਰੋਂ ਇਕੰ ਵਾਰ ਲਾਗੇ'।ਸੁਨੀ ਦਸਾਲ ਨੇ ਤੀਰ ਤੀਖੇ ਚਲਾਏ। ਪ੍ਰਭੂ ਫੇਰ ਘੋਰਾ ਸਭੈ ਹੀ ਬਚਾਏ[4] ॥੩੪॥ 'ਸਹੋ ਮੋਰ ਤੀਰੰ, ਬਚੋ ਆਪ ਨਾਂਹੀ'। ਕਰਸੋ ਬੋਲ ਊਚੇ ਗਜਸੋ[5] ਜੰਗ ਮਾਂਹੀ। ਗੁਰੂ ਸ਼ੁਧ[6] ਕੈ ਬੇਗ ਤਯਾਗੀ ਤੁਫੰਗਾ। ਚਲੀ ਸ਼ੁਕਿ ਗੋਰੀ ਲਗੀ ਜਾਇ ਅੰਗਾ ॥੩੫॥ਗਿਰਸੋ ਭੂਮ ਬੀਚੰ ਮਹਾਂ ਰੋਸ ਰਾਚਾ। ਰਿਦੈ ਫੋਰ ਡਾਰਸੋ ਨਹੀਂ ਪਾਨ ਜਾਚਾ[7]। ਮਨੋ ਬ੍ਰਿੱਛ ਟੂਟਸੋ ਬਡੀ ਬਾਇ[8] ਸੰਗਾ। ਖਿੰਡੇ ਹਾਥ ਪੈਰੰ ਕਰੇ ਪ੍ਰਾਨ ਭੰਗਾ ॥ ੩੬ ॥ ਪਰਸੋ ਤੁੰਡ ਬਾਯੋ[9] ਭਯੋ ਸੀਸ ਨੰਗਾ। ਪ੍ਰਿਥੀ ਸ਼ੋਨ ਫੈਲਸੋ ਭੰਗੋ ਤਾਂਹਿ ਅੰਗਾ।ਗਤੀ ਸੂਰਮੋ ਕੀ ਲਹੀ ਦੇਵ ਲੋਕੰ।ਮਿਲੀ ਆਨਿ ਦੇਵੈਬਧੂ ਕੈ ਅਸ਼ੋਕੰ[10] ॥ ੩੭ ॥ ਮਰਸੋ ਮਾਰ ਮਾਰੰ ਬਕੰਤੰ ਸਰੋਸੰ। ਦਿਯੋ ਪ੍ਰਾਨ ਸੋਂਹੰ ਮਿਟੇ ਪਾਪ ਦੋਸ਼ੰ।ਜਬੈ ਦਸਾਲ ਮਾਰਸੋ ਪਿਖੀ ਸੈਨ ਸਾਰੀ[11]।ਲਰੈਂ

---

[1]ਜੰਗ ਵਿਚ ਆਪ ਖੜੇ ਹੋ, ਜਿੱਤ ਹਾਰ ਵਿਚ ਨਾਮ ਆਪਦਾ ਹੀ ਜੁੜਨਾ ਹੈ।[2]ਤੋੜਾ ਫੜਕੇ ਮੋੜਕੇ ਕਲਾ ਤੇ ਧਰਿਆ। [3]ਉੱਚੇ ਖੜੇ ਨੂੰ ਵੰਗਾਰਿਆ। [4]ਸਾਰੇ ਤੀਰਾਂ ਤੋਂ ਹੀ) ਬਚਾ ਕਰ ਗਏ। [5](ਦਸਾਲ) ਗੱਜਿਆ। [6]ਗੁਰੂ ਜੀ ਨੇ ਸੁਣਕੇ। [7]ਪਾਣੀ ਤੱਕ ਨਾ ਮੰਗਿਆ। [8]ਹਵਾ ਨਾਲ। [9]ਮੂੰਹ ਟੱਡਿਆ। [10]ਅਨੰਦ ਮੰਗਲ ਕਰਕੇ। [11]ਸਾਰੀ ਸੈਨਾਂ ਨੇ ਦਿਆਲ ਮਰਿਆ ਡਿੱਠਾ।

ਬੀਰ ਠਾਂਢੇ ਤਊ ਧੀਰ ਹਾਰੀ॥੩੮॥ਕਟੋਚੀ ਕ੍ਰਿਪਾਲੰ ਬਿਲੋਕਯੋ ਦਯਾਲਾ[1]। ਹੁਤੋ ਔਰ ਸੈਲੰ ਪਤੀ ਧੀਰ ਹਾਲਾ। ਮਨੋ ਜੰਗ ਕੋ ਤੋਰ ਡਾਰੇ ਕਪਾਟੰ। ਕਿਧੌਂ ਥੰਭ ਗਾਡਯੋ ਪ੍ਰਭੂ ਨੇ ਉਪਾਟੰ[2] ॥ ੩੯॥ ਭਯੋ ਸ਼ੋਕ ਸ਼ੱਤ੍ਰਾਨ ਕੋ ਬੀਚ ਸਾਰੇ।ਹੁਤੀ ਕੋਟ ਕੀ ਓਟ ਮਾਨੋ ਬਿਦਾਰੇ[3]।ਪਿਖਯੋ ਭੀਮਚੰਦੰ ਬਡੇ ਜੰਗ ਮਾਨੀ[4]।ਹਤਯੋ ਸ਼੍ਰੀਗੁਰੂ ਨੈ ਫਤੇ ਲੀਨਿਜਾਨੀ–॥੪੦॥ਪ੍ਰਿਥੀਚੰਦ ਆਦੰ ਅਨੰਦੰ ਬਿਲੰਦੰ। ਅਬੈ ਹੈਂ ਨ ਠਾਂਢੇ ਡਰੈਂ ਸ਼ੱਤ੍ਰੁ ਮੰਦੇ[5]।ਚਲਾਈ ਤੁਫੰਗੰ ਕੜਾਕਾੜ ਛੋਰੀ। ਮਨੋ ਮੇਘ ਓਰੇ ਪਰੇ ਪੁੰਜ ਗੋਰੀ ॥ ੪੧ ॥ ਬਲੰ ਆਪਨੋ ਓਜ ਦੋਨੋ ਲਗਾਏ। ਖਿੰਚੈਂ ਚਾਂਪ ਕੋ ਤੀਰ ਤੀਖੇ ਚਲਾਏ।ਖਰੰ ਸੋਲ ਠੇਲੇ[6] ਭਈ ਰੇਲ ਪੇਲਾ। ਮਿਲੇ ਤੁੰਡ ਬੈਰੀਨ ਕੇ ਹੇਲ ਝੇਲਾ[7] ॥ ੪੨ ॥ ਇਸੀ ਰੀਤਿ ਮਾਚਯੋ ਮਹਾਂ ਜੰਗ ਰੌਰਾ। ਲਹੂ ਮਾਸ ਤੇ ਦਾਰੁਨੰ ਕ੍ਰੂਰ ਠੌਰਾ[8]।ਮਰੇ ਪੁੰਜ ਬਾਜੀ[9],ਪਰੇ ਖੇਤ ਮਾਂਹੀ। ਲਰੇ ਘਾਇ ਘੂਮੇ ਘਨੇ ਧੂਮ ਤਾਂਹੀ[10]॥੪੩॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਨਦੌਣ ਜੁੱਧ ਦਯਾਲ ਬੱਧ' ਪ੍ਰਸੰਗ ਬਰਨਨੰ ਨਾਮ ਏਕ ਚਤ੍ਵਾਰਿੰਸਤੀ ਅੰਸੂ। ੪੧ ॥ ੪੨. [ਜੈਂਗ ਜਿੱਤਣਾ। ਅਲਫ ਖਾਂ ਦਾ ਰਾਤੀਂ ਨੱਸਣਾ]।

ਚੌਪਈ।ਕਛੂਕ ਧੀਰ ਧਰਿ ਅਰ ਰਹੇ ਲਖਿ ਸ਼੍ਰੀਗੋਬਿੰਦਸਿੰਘ[11]।ਦੀਨ ਤੁਫੰਗ ਸੁ ਦਾਸ ਕੋ ਗਰਜੇ ਸ਼੍ਰੀ ਰਣ ਸਿੰਘ[12]॥੧॥ਪਾ ਘੜੀ ਛੰਦ।ਧਰਿ ਚਾਂਪ ਹਾਥ ਹਯ ਕੋ ਫੈਧਾਇ। ਰਿਪੁ ਸਮੁਖ ਹੋਇ ਕਰਿ ਜੀਤ ਚਾਇ*। ਬਡ ਬੇਗ ਸਾਥ ਭਾਥਾ ਮਝਾਰ[13]।ਕਾਢੈਂ ਖਤੰਗ ਖਰ ਮਨੋ ਮਾਰ[14]॥੨॥ਗੁਨਬਿਖੈ ਸੰਧਿ ਕਰਿ ਤਾਨ ਤਾਨ[15]।ਰਿਸ ਧਰਿ ਬਿਸਾਲ ਮੁਚਕੰਤਿ ਬਾਨ[16]।ਤਬਿਗਯੋ ਸ਼ੁਕਰਿ ਬੇਗ ਭੂਰ।ਜਿਸ ਪੇਖਿ ਭਏ ਭੈ ਭੀਤ ਸੂਰ॥੩॥ਸ਼ੱਤ੍ਰੂਨਿ ਬੀਚ ਕਰਿ ਰੌਰ ਡਾਰ। ਇਤ ਉਤ ਤਕਾਹਿ ਉਰ ਧੀਰ ਹਾਰ। ਪੁਨ ਅਪਰ ਤੀਰ ਸਤਿਗੁਰ ਨਿਕਾਸਿਆਧਰ ਜੇਹ ਜੋਰਿ ਕਰ ਜੋਰ ਤਾਸ[17]॥੪॥ ਚਰੜੰਤਿ ਚਾਂਪ ਬਰਖੰਤਿ

[1]ਦਜਾਲ ਨੂੰ (ਮਰਿਆ) ਦੇਖਕੇ। [2]ਉਖੇੜਿਆ ਹੈ। [3]ਮਾਨੋ ਕਿਲ੍ਹੇ ਦੀ ਓਟ ਸੀ ਜੋ ਢਹਿ ਗਈ ਹੈ। [4]ਜੰਗ ਦਾ ਮਾਨੀ (ਸੀ ਦਜਾਲ) ਉਸ ਨੂੰ ...। [5]ਹੁਣ ਮੰਦੇ ਵੈਰੀ ਡਰ ਜਾਣਗੇ ਤੇ ਸਾਹਮਣੇ ਖੜੋਨਗੇ ਨਹੀਂ। [6]ਤਿੱਖੇ ਨੇਜ਼ੇ ਅੱਗੇ ਕੀਤੇ। [7]ਹੱਲਾ ਝੱਲਿਆ। [8]ਸਾਰੀ ਥਾਂ ਭਜਾਨਕ ਹੋ ਗਈ। [9]ਘੋੜੇ। [10]ਉਸ ਹਮਲੇ ਵਿਚ [ਹਿੰਦੀ, ਧੂਮ,=ਰੌਲਾ, ਹਮਲਾ]। [11]ਵੈਰੀ ਕੁਛ ਧੀਰਜ ਧਾਰਕੇ ਅੜ ਰਹੇ ਹਨ, ਭੱਜੇ ਨਹੀਂ (ਇਹ ਗਲ਼) ਜਾਣਕੇ ਸ਼੍ਰੀ ਗੁਰੂ ਗੋਵਿੰਦ ਸਿੰਘ ਜੀ ਨੇ.....। [12]ਸਤਿਗੁਰੂ ਜੀ ਜੁੱਧ ਵਿਚ ਸ਼ੇਰ ਵਾਂਙ ਗੱਜੇ। [13]ਭੱਥੇਵਿਚੋਂ। [14]ਸਰਪ ਵਰਗਾ। [15]ਚਿੱਲੇ ਵਿਚ ਸੰਨ੍ਹਕੇ ਤੇ ਜ਼ੋਰ ਨਾਲ ਤਾਣਕੇ। [16]ਛੱਡ ਦਿੱਤਾ ਤੀਰ। [17]ਚਿੱਲੇ ਵਿਚ ਹੱਥ ਦੇ ਜ਼ੋਰ ਨਾਲ ਜੋੜਕੇ ਤਿਸ (ਤੀਰ) ਨੂੰ। *ਪਾ–ਜਾਇ।

ਤੀਰ[1]*।ਸਰੜੈਂਤਿ ਜਾਤਿ ਬਰੜੈਂਤਿਬੀਰ[2]।ਤਕਯੈਂਤ ਸ਼ੱਤ੍ਰੁ[3]ਹਤਯੈਂਤਿਜੇਗ। ਅਤਿਯੈਂਤਿ ਤ੍ਰਾਸਿ ਥਰਰੈਂਤਿ[4]ਅੰਗ॥੫॥ਕਰਿਯੈਂਤਿ ਸ਼ੀਘ੍ਰ ਨਿੱਕਸੈਂਤਿ ਬਾਨ[5]। ਖਿਚਯੈਂਤਿ ਚਾਂਪ ਲਗਯੈਂਤਿ ਕਾਨਿ[6]।ਮੁਚਕੈਂਤਿ ਜਾਤਿ,ਬਰਿਯੈਂਤਿ ਧਾਇ[7]। ਗਿਰਯੈਂਤਿ ਬੀਰ ਬਕਯੈਂਤਿ[8]ਹਾਇ[9]॥੬॥ਇਮ ਚਾਰ ਬਾਨ ਦਾਏਂ ਸੁ ਹਾਥ। ਬਿਚ ਸ਼ੱਤ੍ਰੁਨਿ ਮਾਰੇ ਕੋਪ ਸਾਥਿ[10]।ਪੁਨ ਬਾਮ ਹਾਥ ਤੇ ਐਂਚਿ ਚਾਪ।ਬਿੱਦਜਾ ਪ੍ਰਬੀਨਧਨੁ ਬਾਨ ਆਪ[11]† ॥੭॥ ਛੋਰੇ ਖਤੰਗ ਭਟ ਅੰਗ ਭੰਗ। ਮੁਖ ਰਕਤ ਮਨੋ ਰਸ ਬੀਰ ਰੰਗ । ਦਲ ਅਰਿਨਿ[10] ਸਮੁਖ ਕਰਿਕੈ ਪਯਾਨ।ਚਪਲਾਇ ਤੁਰੰਗਮ ਕੋ ਮਹਾਨ ॥ ੮ ॥ ਬਡ ਹੇਲ ਘਾਲਿ ਕਰਿ ਧੂਮ ਧਾਮ। ਪਹੁੰਚੇ ਸਮੀਪ ਨਹਿੰ ਦੈ ਅਰਾਮ[11]।ਧੀਰਜ ਛੁਰਾਇ ਦਲ ਕੋ ਭਜਾਇ । ਕਰ ਬਾਮ ਬਾਨ ਤ੍ਰੈ ਕੋ ਚਲਾਇ[12] ॥ ੯ ॥ ਗੁਰ ਕੀ ਸਹਾਇ ਲੈ ਭੀਮਚੰਦ । ਬੀਰਨਿ ਬਿੰਗਾਰ ਧੀਰਜ ਬਿਲੰਦ । ਘੋਰਨਿ ਚਲਾਇ ਮੋਰਨਿ ਮਨਿੰਦ। ਕਹਿ 'ਮਾਰ ਮਾਰ' ਉਮਡੇ ਨਰਿੰਦ॥੧੦॥ ਜੋ ਹੁਤੇ ਕਟੋਚ ਕ੍ਰਿਪਾਲ ਆਦਿ । ਹਲਿ ਗਏ ਪਾਇ ਪਾਛੇ ਬਿਬਾਦਿ[13] । ਭਟ ਬਲੀ ਗਯੋ ਮਰਿ ਭਿਰਹਿ ਕੋਇ[14]। ਗੁਰੁ ਕੋ ਪ੍ਰਤਾਪ ਨਹਿੰ ਸਹਹਿੰ ਸੋਇ ॥ ੧੧ ॥ ਤਜਿ ਖੇਤ, ਬਾਰ[15] ਕੀ ਕਰਿ ਸੰਭਾਰ। ਹਤਿ ਸਨੇ ਸਨੇ ਲਰਤੇ ਜੁਝਾਰ।ਕਠ ਗੜ੍ਹ[16] ਉਤੰਗ ਥਲ ਗਾਢਿ[17] ਜੋਇ। ਤਹਿੰ ਭਾਜਿ ਪ੍ਰਵੇਸ਼ੇ ਜਾਇ ਸੋਇ॥੧੨ ॥ ਕੋਤਿਕ ਥਿਰੰਤਿ ਬਾਹਿਰ ਸੁਭੱਟ।

---

[1]ਧਨੁਖ ਨੇ ਚਿਰੜ ਚਿਰੜ ਕੀਤੀ ਤੇ ਤੀਰ ਛੁੱਟੇ। [2]ਸ਼ੂਕਦੇ ਜਾਂਦੇ ਹਨ (ਤੀਰ, ਜਿਨ੍ਹਾਂ ਨੂੰ ਲਗਦੇ ਹਨ ਉਹ) ਚੀਕਦੇ ਹਨ ਸੂਰਮੇ। (ਅ) ਸ਼ੂਕਦੇ ਤੀਰ ਵੜ੍ਹਦੇ ਹਨ ਸੂਰਮਿਆਂ (ਦੀਆਂ ਦੇਹਾਂ ਵਿੱਚ)। [3](ਤਕਦੇ ਹਨ ਗੁਰੂ ਜੀ) ਵੈਰੀਆਂ ਨੂੰ। [4]ਕੰਬਦੇ ਹਨ। [5](ਗੁਰੂ ਜੀ ਹੋਰ) ਬਾਣ ਛੇਤੀ ਕੱਢਦੇ ਹਨ। [6]ਲਗਦਾ ਹੈ ਕੰਨ ਤਕ। [7]ਵੜ੍ਹਦਾ ਹੈ (ਸਰੀਰ ਵਿੱਚ ਵੈਰੀ ਦੇ) ਜਾਕੇ। [8]'ਹਾਇ' ਕਹਿੰਦੇ ਹਨ। [9]ਫਿਰ ਆਪ ਨੇ ਜੋ ਧਨੁਖ ਬਾਣ ਦੀ ਵਿਦਜਾ ਵਿੱਚ ਪ੍ਰਬੀਨ ਹਨ ਖੱਬੇ ਹੱਥ ਨਾਲ ਕਮਾਨ ਖਿੱਚੀ। [10]ਵੈਰੀਆਂ ਦੇ। [11]ਕੋਲ ਪਹੁੰਚ ਕੇ ਵੈਰੀ ਨੂੰ ਆਰਾਮ ਨਹੀਂ ਲੈਣ ਦਿੱਤਾ ਭਾਵ ਸਾਹ ਨਹੀਂ ਲੈਣ ਦਿੱਤਾ। [12]ਖੱਬੇ ਹੱਥ ਤੋਂ ਤਿੰਨੇ ਤੀਰ ਚਲਾਕੇ। [13]ਲੜਦਿਆਂ । [14](ਹੁਣ) ਕੌਣ ਭਿੜੇ ?। [15]ਵਾੜੇ ਦੀ। [16]ਕਾਠ ਦੇ ਵਾੜੇ ਵਿੱਚ। [17]ਮਜ਼ਬੂਤ। *ਪਾ:—ਬੀਰ।

†ਸ਼੍ਰੀ ਗੁਰੂ ਜੀ ਦਾ ਮੁਖਵਾਕ ਕਬਨ ਹੈ ਇਸ ਮੌਕੇ ਬਾਬਤ:— "ਤਵੰ ਕੀਟ ਤੋ ਲੈ ਤੁਫੰਗੀ ਸੰਭਾਰੇ॥ਹ੍ਵਦੇ ਏਕ ਰਾਵੰਤ ਕੋ ਤੋਂ ਕਿ ਮਾਰੇ ॥ ਗਿਰਿਯੋ ਝੂੰਮ ਭੂਮੇ ਕਰਿਯੋ ਜੁੱਧ ਸੁੱਧੰ ॥ ਤਊ ਮਾਰਿ ਬੋਲਯੋ ਮਹਾ ਮਾਨਿ ਕ੍ਰੁੱਧੰ ॥ ੧੭ ॥" ਫਿਰ ਆਪ ਦੱਸਦੇ ਹਨ ਕਿ ਬੰਦੂਕ ਛੱਡਕੇ ਅਸਾਂ ਤੀਰ ਕਮਾਨ ਫੜਿਆ:— "ਤਜਿਯੋ ਤੁੱਪਕੰ ਬਾਨ ਪਾਨੰ ਸੰਭਾਰੇ ॥ ਚਤੁਰ ਬਾਨਯੰ ਲੈ ਸੁ ਸੱਬਿਯੰ ਪ੍ਰਹਾਰੇ ॥ ਤ੍ਰਿਤਿਯੋ ਬਾਂਣ ਲੈ ਬਾਂਮ ਪਾਂਣੰ ਚਲਾਏ" । [ਸੱਬਯ=ਸੱਜਾ । ਬਾਮ=ਖੱਬਾ]।

ਪਿਖਿ ਹਿਲੇ ਪਾਇ ਤਿਨ ਕੋ ਦਬੱਟਿ[1]।ਇਕ ਬਾਰ ਕੜਾਕੜ ਛੁਟਿ ਤੁਫੰਗ।
ਗੁਲਕਾਨਿ ਲਗਤਿ ਕਰਿ ਅੰਗ ਭੰਗ॥੧੩॥ ਕਾਢੇ ਕ੍ਰਿਪਾਨ ਕਾਟੇ ਸਰੀਰ।
ਬਾਢੇ ਉਮੰਗ ਲਖਿ ਜੀਤ ਬੀਰ। ਬਹੁ ਬਜਨ ਬਾਜ[2] ਉਤਸਾਹ ਹੇਤੁ। ਸਭਿ
ਵਧੇ ਅੱਗੂ ਲਿਯ ਜੁੱਧ ਖੇਤ॥੧੪॥ਬਹੁ ਭਈ ਲੋਥ ਪੋਥਨ ਕਰਾਲ।ਗਨ ਮਾਸ
ਖਾਤਿ ਕੂਕਰ ਸ਼ਿੰਗਾਲ। ਗਨ ਗ੍ਰਿੱਧ ਬ੍ਰਿੱਧ ਭਰਮਤਿ ਅਕਾਸ਼। ਭੁਰਿ ਚੋਂਚ
ਮਾਸ ਕੋ ਕਰਤਿ ਗ੍ਰਾਸ ॥ ੧੫ ॥ ਮਿਲਿ ਕੰਕ ਬੀਕ ਅਰੁ ਕਾਕ ਕੂਕ[3]।
ਕੂਕਰ ਕਰਾਲ[4] ਢਿਗਢੂਕਢੂਕਿ ਬਹੁ ਕਰਤਿਜੋਗਨੀ ਸ਼ੋਨ ਪਾਨ।ਨਾਚੈਤਿ
ਫਿਰਤਿ ਮਖ ਕਰਤਿ ਗਾਨ ॥ ੧੬ ॥ ਲੀਨੇ ਧਕਾਇ ਕਰਿ ਨੇਰ ਨੇਰ[5]।
ਤਹਿਂ ਅਰੇ[6] ਬੀਰ ਲਰਿ ਫੇਰ ਫੇਰ।ਚਹੁੰ ਦਿਸ਼ਿਨਿ ਬਿਖੈ ਰਿਪੁ ਘੇਰ ਘਰ।
ਗੁਲਕਾਨਿ ਬਾਨ ਹਤਿ ਹੋਰਿ ਹੋਰਿ॥੧੭॥ ਕਰਤੇ ਪ੍ਰਹਾਰ ਭਟ ਦੌਰਿ ਦੌਰਿ।
ਤ੍ਰਾਸਹਿਂ ਉਪਾਇ ਫਿਰਿ ਠੌਰ ਠੌਰ। ਸ਼ਸਤ੍ਰਨਿ ਪ੍ਰਹਾਰਿ ਬਹੁ ਮਾਰਿ ਮਾਰਿ।ਜੋ
ਅਰੇ ਸ਼ਤ੍ਰੁ ਤਿਨ ਟਾਰਿ ਟਾਰਿ[7]॥੧੮॥ ਪ੍ਰਭੁ ਸਪਤ ਬਾਨ ਤੇ ਜੀਤ ਜੁੱਧ।
ਪ੍ਰਵਿਸ਼ਾਇ ਦੀਏ ਬਿਚਬਾਰਿ ਕ੍ਰੱਧ[8]*।ਨਹਿਂ ਥਿਰਯੋ ਗਯੋ ਬਾਹਿਰ ਬਿਸਾਲ।
ਕਠਗੜੇ ਬਿਖੈ ਬੜਿਗੋ ਉਤਾਲੰ ॥ ੧੯ ॥ ਬਿਚ ਬਰੇ ਬਾਰਿ ਪਿਖਿ ਬਾਰਿ
ਬਾਰਿ[9]।ਅਰ ਰਹੇ ਓਜ ਅਰਿ ਧਾਰਿ ਧਾਰਿ।[10]ਛੁਟੇ ਤੁਫੰਗ ਬੁੰਗੀਰ ਫੇਰ। ਬਿਚ
ਥਿਰ ਕਟੋਚੀਆ ਲੀਨਿ ਘੇਰ[10] ॥੨੦॥ ਪੁਨ ਭਯੋ ਜੁੱਧ ਕ੍ਰੱਧਤਿ ਕਰਾਰ–।

---

[1]ਦਬਾਉਣਲਈ।[2]ਵਾਜੇ ਵੱਜੇ।[3]ਨੂੰ ਕਦੇ ਹਨ। [4]ਭਜਾਨਕ ਕੁੱਤੇ। [5](ਏਹ ਧੱਕਾ ਦੇ ਦੇਕੇ ਨੇੜਾ ਹੀ ਨੇੜਾ ਕਰਦੇ ਆਉਂਦੇ ਹਨ)। [6]ਅੜੇ। [7]ਹਟਾ ਹਟਾ ਕੇ। [8]ਵਾੜ ਵਿੱਚ ਵੈਰੀ ਕ੍ਰੋਧ ਨਾਲ ਵਾੜ ਦਿਤੇ। [9]ਵਾੜੇ ਵਿਚ ਵੜੇ ਹੋਏ ਵੈਰ ਦੇਖਦੇ ਹਨ। [10]ਫੇਰ ਗੋਲੀਆਂ ਚਲਾਈਆਂ ਬੁੰਗੇ ਵਲ ਨੂੰ ਭਾਵ ਕਾਠਗੜੇ ਉਪਰ ਤੇ ਉਸ ਵਿਚ ਟਿਕੇ ਕਟੋਚੀਏ ਨੂੰ ਘੇਰ ਲਿਆ। (ਅ) ਬੁੰਗੇ ਦਾ ਅਰਥ ਬੁਰਜ ਬੀ ਕਰਦੇ ਹਨ ਪਰ 'ਬਿਚ ਥਿਰ' ਤੋਂ ਸਹੀ ਪਿਆ ਹੁੰਦਾ ਹੈ 'ਕਾਠਗੜ' ਯਾ 'ਵਾੜਾ'। (ਏ) ਬੁੰਗੇ ਦਾ ਅਰਥ ਫੌਜ ਦੀ ਬਾਰ ਬਰਦਾਰੀ ਬੀ ਹੁੰਦਾ ਹੈ। *ਸ਼੍ਰੀ ਗੁਰੂ ਜੀ ਦੀ ਸ਼ੁੱਧ ਸਚਾਈ ਦਾ ਭਾਵ ਤੱਕੋ: ਜਦੋਂ ਗੋਲੀ ਰਾਜੇ ਨੂੰ ਵਜਦੀ ਹੈ ਤੇ ਆਪ ਨੇ ਵਜਦੀ ਵੇਖ ਲਈ ਹੈ ਤਾਂ ਕਹਿੰਦੇ ਹਨ ਕਿ ਮੇਰੀ ਗੋਲੀ ਰਾਜੇ ਨੂੰ ਵੱਜੀ। ਪਰ ਸੱਤ ਤੀਰ ਕਿਸੇ ਨੂੰ ਵੱਜੇ ਕਿ ਨਹੀਂ ਇਸ ਗਲ ਵਿਚ ਆਪ ਨਿਸ਼ਚਿਤ ਨਹੀਂ ਹੋਏ ਤਾਂ ਕਹਿੰਦੇ ਹਨ ਪਤਾ ਨਹੀਂ ਕਿਸ ਕਿਸ ਦੇ ਜਾਕੇ ਵੱਜੇ ਹਨ। ਵੱਜੇ ਜ਼ਰੂਰ ਸਰਦਾਰਾਂ ਤੇ ਆਗੂਆਂ ਨੂੰ ਹੋਣਗੇ ਕਿਉਂਕਿ ਆਪ ਦੱਸਦੇ ਹਨ ਕਿ ਇਸ ਦੇ ਮਗਰੋਂ ਵੈਰੀ ਨੂੰ ਹਾਰ ਹੋ ਗਈ, ਪਰ ਆਪ ਨਿਸ਼ਚਿਤ ਨਾ ਹੋਣ ਕਰਕੇ ਅਨਿਸ਼ਚਤ ਬਾਤ ਹੀ ਕਹਿੰਦੇ ਹਨ ਕਿ:–

"ਲਗੇ ਯਾ ਲਗੇ ਨਾ ਕਛੂ ਜਾਨ ਪਾਏ ॥ ੧੮ ॥ ਸੁ ਤਉ ਲਉ ਦਈਵ
ਜੁੱਧ ਕੀਨੈ ਉਬਾਰੰ ॥ ਤਿਨੈ ਖੇਦ ਕੇ ਬਾਰ ਕੇ ਬੀਚ ਭਾਰੰ" ॥ [ਬ: ਨਾ:

ਛੁਟਕੰਤਿ ਥਾਨ ਗੋਰੀ ਹਜ਼ਾਰ। ਥਿਰ ਭਏ ਬੀਚ ਸ਼ੱਤ੍ਰੂਨਿ ਬਿਲੋਕਿ। ਤਬਿ ਸੁਭਟ ਆਪਨੇ ਲੀਨਿਰੋਕ॥੨੧॥–ਅਬਿ ਗਏ ਹਾਰ, ਬਿਚ ਹੋਇ ਗਾਢ। ਨਿਕਸਹਿਂ ਨ ਵਹਿਰ ਬਡ ਤ੍ਰਾਸਿ ਬਾਢਿ–। ਇਮ ਢਤੇ ਲੀਨਿ ਪ੍ਰਭੁ ਰਨ ਮਝਾਰ। ਦੁਇ ਦਿਸ਼ਿਨਿ ਬੀਰ ਲਖਿ ਕੈ ਉਦਾਰ॥੨੨॥ ਨਹਿਂ ਰਿਦੇ ਤ੍ਰਾਸ ਜਿਨ ਕੇ ਕਦਾਪਿ। ਰਿਪੁ ਕੋ ਪਲਾਇ ਹਤਿ ਤੀਰ ਆਪ। [1]ਜਿਮ ਪ੍ਰਥਮ ਪਾਂਵਟਾ ਜੀਤ ਜੰਗ। ਗਨ ਸੈਲਪਤੀ ਕਰਿ ਤ੍ਰਾਸ ਸੰਗ॥੨੩॥ਅਬਿ ਤਿਸੀ ਰੀਤਿ ਇਹ ਜੀਤ ਪਾਇ।ਗੁਰ ਬੀਰ ਬਹਾਦੁਰ ਬਹੁ ਬਡਾਇ[2]। ਇਮ ਕਰਤਿ ਕੀਰਤੀ ਸੁਭਟ ਬ੍ਰਿੰਦ। ਹਟਿ ਪਰੇ ਸਿਵਰ ਨਿਜ, ਕਰਿ ਅਨੰਦ ॥ ੨੪ ॥

ਸ਼ੱਤ੍ਰੂਨਿ ਭਜਾਇ ਬਿਚ ਬਾਰ ਬਾਰਿ[1]।ਤਬਿ ਆਨਿ ਕਰਨੋ ਡੇਰਾ ਸੁਧਾਰਿ। ਦੁੰਦਭਿ ਬਜਾਇ ਹਰਖੰਤਿ ਬੀਰ।ਸਭਿ ਉਤਰ ਪਰੇ ਨਿਜ ਲੈ ਬਿਹੀਰ॥੨੫॥ ਸਤਿਗੁਰੂ ਸਿਵਰ ਆਪਨਿ ਲਗਾਇ। ਉਤ ਭੀਮਚੰਦ ਕੁਛ ਦੂਰ ਜਾਇ। ਡੇਰਾ ਉਤਾਰਿ ਆਨੰਦ ਧਾਰਿ।ਬਿੱਸ੍ਰਾਮ ਕੀਨਿ ਨਿਸ ਤਮ ਗੁਜ਼ਾਰਿ[2] ॥੨੬॥ ਨਹਿਂ ਦਿਸਹਿ ਨਿਕਟ ਤੇ ਜਾਤਿ ਕੋਇ। ਸਭਿ ਖਾਨ ਪਾਨ ਕਰਿ ਅਰਧ ਸੋਇ[3]।ਤਬਿ ਅਲਫਖਾਨ ਕਾਟੋਚ ਸੰਗ[4]।ਮਿਲਿ ਮੰਤ੍ਰ ਕੀਨਿ[5]ਨਹਿਂ ਬਨਹਿ ਜੰਗ॥੨੭॥ਤਜਿ ਬਾਰਿ[6] ਚਲਹੁ ਇਸ ਬਾਰ[7]ਆਪ।ਮਰਿ ਬਿਝੜਵਾਲੀਆ, ਸੁਭਟ ਖਾਪ[8]। ਗੁਰ ਬਡੋ ਬੀਰ ਇਨ ਕੋ ਸਹਾਇ। ਹਤਿ ਇਕ ਤੁਫੈਗ ਤੇ ਜੀਤ ਪਾਇ ॥ ੨੮॥ ਜਬਿ ਹੋਇ ਪ੍ਰਾਤਿ ਘਮਸਾਨ ਘੋਰ। ਰਿਪੁ ਪਰਹਿਂ ਆਨ ਚਹੂੰ ਓਰ ਜੋਰ। ਲਰਿ ਮ੍ਰਿੱਤੁ ਪਾਇ ਨ੍ਰਿਪ ਕੈ ਸੁਭੱਟ[9]।ਬਿਨ ਦਯਾਲ ਭਿਰੈ ਤਹਿਂ ਕੋ ਦਬੱਟ[10] ?॥੨੯॥ ਗੁਰ ਬਰੇ ਬੀਚ ਕਰਿ ਰੋਲ ਪੋਲ[11]। ਹੁਇ ਖਰੋ ਕੌਨ ਤਿਨ ਹੋਲ ਝੋਲ[12]। ਨਾਹਕ ਮਰੰਤਿ[13], ਤਜਿ ਦੇਹੁ ਜੁੱਧ। ਗੁਰ ਬਿਨਾ ਇਨਹੁ ਪਰ ਪੁਨਹ ਕ੍ਰੁੱਧ[14]॥੩੦॥ਕਰਿ ਮਹਾਂ ਜੰਗਜੀਤੈਂ ਨਿਸੰਗ[15]। ਇਕ ਰੰਗ ਸਦਾ ਹਮ ਤੋਹਿ ਸੰਗ[16]।ਇਮ ਚਲਤਿ[17] ਬਾਤਿ ਸੁਨਿ ਅਲਫ-

[1]ਵਿਚ ਵਾੜੇ ਦੇ ਵਾੜਕੇ। [2]ਅੰਧੇਰੀ ਰਾਤ ਗੁਜਾਰਨ ਨੂੰ। [3]ਅਧੀ (ਰਾਤ ਤਕ) ਮੋਕੇ। (ਅ) ਅੱਧੇ ਸੌਂ ਗਏ। [4]ਤਦ ਅਲਫ ਖਾਨ ਨੇ ਕਟੋਚੀਏ ਨਾਲ। [5]ਵਾੜਾ ਛੱਡ ਕੇ। [6]ਇਸ ਵੇਰੀ ਭਾਵ ਹੁਣੇ। [7]ਸੂਰਮੇ ਖਪ ਗਏ, ਬਿਝੜ ਵਾਲੀਆ ਮਾਰਿਆ ਗਿਆ। [8](ਜੋ) ਲੜੇਗਾ (ਉਹ) ਮਰੇਗਾ (ਚਾਹੇ) ਰਾਜਾ ਚਾਹੇ ਸੂਰਮਾ ਹੋਵੇ। [9]ਦਿਆਲ ਤੋਂ ਬਿਨਾਂ ਦਬਾਉਣ ਵਾਲਾ ਓਥੇ ਕੌਣ (ਜੰਗ ਵਿਚ) ਡਿੜੇਗਾ। [10]ਗੁਰੂ ਜੁੱਧ ਵਿਚ ਵੜੇਗਾ ਤੇ ਰੋਲ ਪੋਲ ਕਰ ਦੇਵੇਗਾ ਭਾਵ ਭਾਜੜ ਸਾਡੇ ਵਿਚ ਪਾ ਦੇਵੇਗਾ। [11]ਉਨ੍ਹਾਂ ਦਾ ਕੌਣ ਹੱਲਾ ਝੱਲੇਗਾ। [12]ਨਾਹਕ ਮਰਦੇ ਹੋ। [13]ਭਾਵ (ਜਦੋਂ ਏਹ) ਗੁਰੂ ਤੋਂ ਬਿਨਾਂ (ਹੋਣਗੇ ਤਦੋਂ) ਫੇਰ ਲੜਾਂਗੇ। [14]ਨਿਸੰਗ ਹੋਕੇ ਜਿੱਤਾਂਗੇ। [15]ਚਲਣ ਦੀ ਬਾਤ।

ਖਾਨ। ਮਨ ਜਾਨਿ[1] ਮਾਨਿ ਸਨਮਾਨ ਠਾਨਿ॥ ੩੧॥ 'ਨੀਕੀ ਭਨੈਤਿ ਹਮ ਆਇਂ ਫੇਰ। ਬਹੁ ਦੇਇਂ ਦੰਡ ਇਨ ਘੇਰਿ ਘੇਰਿ'। ਇਮ ਮੰਤ੍ਰ ਠਾਨਿ ਸਵ-ਧਾਨ ਹੋਇ। ਬਨਿ ਸ਼ੀਘ੍ਰ ਤਯਾਰ ਇਸ ਰੀਤਿ ਸੋਇ॥ ੩੨॥ ਇਕ ਨਰ ਬਿਠਾਇ ਊਚੇ ਸਥਾਨ। ਤਿਸ ਅੱਗੂ ਧਰਨੋ ਦੁੰਦਭਿ ਮਹਾਨ। 'ਸਭਿ ਨਿਸਾ ਬਜਾਵਤਿ ਰਹੋ ਏਹੁ।ਜਬਿ ਲਖਹਿਂ ਪ੍ਰਾਤਿ[2] ਉਠਿ ਤਯਾਗ ਦੇਹੁ॥੩੩॥ਚਲਿ ਆਉ ਭਾਜ[3] ਸਮੁਝਾਇ ਤਾਂਹਿ। ਚਢਿ ਹਯਨਿ ਪਯਾਨੋ ਸ਼ੀਘ੍ਰ ਮਾਂਹਿ।ਤਸ-ਕਰਨਿ ਗਤੀ[3] ਸਭਿ ਅਪਨ ਧਾਰਿ। ਕਰਿ ਮੌਨ ਵਹਿਰ ਨਿਕਸੋ ਪਧਾਰਿ॥ ੩੪॥ ਨਹਿਂ ਲਖੇ ਜਾਤਿ ਗਮਨੋ ਸੁ ਧਾਮ। ਗੁਰੁ ਆਦਿ ਇਨਹੁੰ ਸਭਿ ਕਰਿ ਅਰਾਮ[4]।ਜਬਿ ਭਈ ਭੋਰੁ ਦੁੰਦਭਿ ਸੁਨੈਤਿ।'ਬਿਚ ਹੈਂ ਮਵਾਸ'ਸਗਰੇਭਨੈਤਿ ॥੩੫॥ ਤਬਿ ਗਯੋ ਬਜਾਵਨਹਾਰ ਭਾਜਿ।ਅਵਿਲੋਕ ਲੀਨਿ ਸੂਨੋ ਸਮਾਜ। ਰਿਪੁ ਗਏ ਭਾਗ ਤਜਿ ਲਾਜ ਦੀਨਿ। ਗਾ ਅਲਫਖਾਨ ਖਾਨਾਨਿ ਲੀਨ[5] ॥ ੩੬ ॥ ਨਹਿਂ ਥਿਰ ਕਟੋਚੀਆ ਧੀਰ ਧਾਰਿ। ਨਹਿਂ ਅਰੇ ਮੂਢ ਗੀਦੀ ਗਵਾਰ। ਤਬਿ ਸਰਬ ਬਾਹਿਨੀ ਕੇਰ ਬੀਰ।ਹੁਇ ਸਨਧਬੱਧ ਗੇ ਬਾਰਿ ਤੀਰ ॥ ੩੭ ॥ ਸਭਿਹੂੰਨ ਜਾਇ ਲੀਨੋ ਨਿਹਾਲ।ਉਰ ਭੀਰੁ ਭੂਰ[6] ਭਾਜੇ ਬਿਚਾਰ। ਮਨ ਹਰਖ ਧਾਰਿ ਕਰਿ ਜੀਤਿ ਬਾਤਿ[7]। ਸੁਨਿ ਭੀਮਚੰਦ ਆਨੰਦ ਗਾਤਿ॥ ੩੮॥ ਤਬਿ ਨਿਕਟ ਨਦੌਨ ਡੇਰਾ ਸੁ ਡਾਰਿ। ਨਿਸ਼ਚਿੰਤ ਹੋਇ ਲਹਿ ਜੀਤ ਸਾਰਿ। ਸੁੰਦਰ ਤੁਰੰਗ ਸਰਿਤਾ ਬਿਲੋਕਿ। ਜਲ ਬਿਮਲ ਬਿਪਾਸਾ ਚਲਿ ਅਰੋਕ ॥੩੯॥ ਤਿਸ ਤੀਰ ਧੀਰ ਗੁਰ ਥਾਂਨ ਨੀਕ। ਪਿਖਿ ਸਿਵਰ ਕੀਨਿ ਉਤਰੀ ਅਨੀਕ[8]। ਜਸੁ ਕਰੈਂ ਸਕਲ ਪ੍ਰਭੁ ਕੋ ਬਿਸਾਲ। 'ਸੇਵਕ ਨਿਵਾਜ ਰਿਪੁ ਕੋ ਕਰਾਲ'॥ ੪੦ ॥ ਇਕ ਦਿਨ ਬਿਤਾਇ ਕਰਿ ਖਾਨ ਪਾਨ। ਸਤਿਗੁਰ ਬਿਰਾਜਿ ਊਚੇ ਸਥਾਨ। ਬਹੁ ਖਰੇ ਤਰੋਵਰ ਸਹਿਤ ਸੈਲ। ਸਲਿਤਾ ਸਬੋਗ ਕੀ ਕਰਤਿਸੈਲ॥੪੧॥ਦਿਨ ਕਿਤਿਕਕੀਨਿ ਡੇਰਾਮੁਕਾਮ। ਰਾਜਨ[9] ਦਿਖਾਇ ਅਪਨੇ ਸੁ ਧਾਮ। ਪ੍ਰਭੁ ਕੋ ਪ੍ਰਸੰਨ ਸਭਿ ਭਾਂਤਿ ਕੀਨਿ। ਬਹੁ ਸੁਜਸੁ ਕਹੈਂ ਬਨਿ ਅੱਗੂ ਦੀਨ ॥ ੪੨ ॥ 'ਰਿਪੁ ਬ੍ਰਿੰਦ ਮਰਥ

---

[1]ਮਨ ਵਿਚ (ਚੰਗੀ ਗਲ) ਮੰਨਕੇ। [2]ਜਦੋਂ ਸਵੇਰ ਹੋਈ ਦੇਖੇ। [3]ਚੋਰਾਂ ਵਾਂਗ। [4]ਗੁਰੂ ਆਦਿ (ਇਸ ਪਾਸੇ ਦੇ) ਅਰਾਮ ਵਿਚ ਸਨ। [5]ਪਠਾਣਾਂ ਨੂੰ ਲੈਕੇ। [6]ਦਿਲ ਦੇ ਡਾਢੇ ਕਾਇਰ। [7]ਜਿੱਤ ਦੀਆਂ ਗੱਲਾਂ ਕਰਦੇ ਹਨ। [8]ਸੈਨਾ। [9]ਰਾਜਿਆਂ ਨੇ।

ਕੈ ਭੀਤ ਹੋਇ। ਤੁਮਰੇ ਪ੍ਰਤਾਪ ਭਾਗੇ ਸੁ ਜੋਇ'।ਇਸ ਰੀਤਿ ਦਸੋਸ ਕੇਤਿਕ ਬਿਤਾਇ। ਗੁਰ ਕਰਤਿ ਅਨੰਦ ਜਲ ਤਟ ਸੁਹਾਇ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਨਦੌਣ ਜੁੱਧ ਫਤੇ ਲੈਣ' ਪ੍ਰਸੰਗ ਵਰਨਨੰ ਨਾਮ ਦੁਇ ਚਤਵਾ-ਰਿੰਸਤੀ ਅੰਸੁ ॥੪ ॥

੪੩. [ਆਲਸ਼ੁਨ ਮਾਰਨਾ]।

ਦੋਹਰਾ ॥ ਦੈ ਬਿੰਸਤ ਗਿਨਤੀ ਬਿਖੈ ਧਾਰਿ ਪਹਾਰਨਿ ਕੇਰਿ। ਮਹਾਂ ਬਹਾਦਰ ਬਿਦਤ ਭੇ ਸਤਿਗੁਰ ਬੀਰ ਬਡੇਰ ॥ ੧ ॥ ਸ੍ਰੈਯਾ ਛੰਦ ॥ ਸ਼ੱਤ੍ਰੂ ਮਿੱਤ੍ਰ ਗਿਰ-ਪਤੀ[1],ਪਹਾਰੀ ਸਭਾ ਲਗਾਹਿੰਬੀਰ[2] ਜਿਸ ਥਾਨ[3]। ਜਹਿੰ ਸੰਗ੍ਰਾਮ ਬਾਰਤਾ ਹੋਵਹਿ ਸ਼ਸਤ੍ਰ ਪ੍ਰਹਾਰਨਿ ਕਰਹਿੰ ਬਖਾਨ। ਤਹਾਂ ਪ੍ਰਥਮ ਗਿਨਤੀ ਮਹਿੰ ਸਗਰੇ ਕਲਗ਼ੀਧਰ ਕੋ ਗਿਨਹਿੰ ਮਹਾਨ । 'ਜੁੱਧ ਪ੍ਰਬਿਰਤੇ ਨਾਮ ਜਿ ਸਿਮ-ਰਹਿੰ ਸੋ ਭੀ ਬਿਜੈ ਪਾਇ ਰਿਪੁ ਹਾਨਿ[4] ।। ੨ ॥ ਬ੍ਰਿੰਦ ਸ਼ੱਤ੍ਰੂ ਹੁਇ, ਗਿਨਹਿੰ ਨ ਮਨ ਮਹਿੰ,ਬੋਰਨਿ ਸਾਥ ਹਤਹਿੰ ਹਥੀਆਰ[5]।ਨਿਰਭੈ ਹੋਇ ਪ੍ਰਵੇਸ਼ਤਿ ਰਨ ਮਹਿੰ, ਅਰਹਿ ਬੀਰ ਤਿਸ ਮਾਰਹਿੰ ਡਾਰ। ਰਿਪੁ ਨਹਿੰ ਠਹਿਰਹਿੰ ਭੈ ਧਰਿ ਭਾਜਹਿੰ, ਬਿਜੈ ਲੱਛਮੀ ਲੇਤਿ ਉਦਾਰ[6]। ਇੱਤਨਾਦਿਕ ਬਹੁ ਕਰਹਿੰ ਸੁਜਸੁ ਕੋ,ਦਰਸਹਿੰ ਬੰਦਹਿੰ ਆਨੰਦ ਧਾਰਿ ॥੩॥ ਪੁਰਿ ਨਦੌਣ ਮਹਿੰ ਭੌਨ ਚੁਕੋਨੇ ਚੁਨੇ ਸੰਗ ਚਿਨਹਿ ਬਹੁ ਭਾਇ[7]। ਸੁੰਦਰ ਦਰ ਬਰ[8] ਬ੍ਰਿੰਦ ਬਨੇ* ਜਿਨ ਊਚੇ ਪੌਰ[9] ਕੌਰ[9] ਛਬਿ ਛਾਇ।ਥਲ ਭੀ ਤੁੰਗ ਬੰਗਲੇ ਸ਼ੋਭਤਿ ਊਪਰ ਕਲਸ ਰਖੇ ਦਿਪਤਾਇ।ਚਿੱਤ੍ਰਤਿ ਬਹੁਤ ਬਚਿੱਤ੍ਰ ਬਨਾਏ ਬਿਸਦ[10] ਬੈਠਕਾ ਬਿਸਤਰ ਥਾਇੰ[11]॥੪॥ਨਦੀ ਬਿਪਾਸਾ ਕੇ ਤਟ ਸੁੰਦਰਮੰਦਿਰ ਬਨੇ ਅਨੇਕ ਪ੍ਰਕਾਰ।ਜਿਤੇ ਗਿਰੀਸ਼੍ਵਰ ਪ੍ਰਭੁ ਕੋ ਸਾਦਰਹੇਤੁ ਦਿਖਾਵਨ ਬਿਨਤੀ ਧਾਰਿ।ਲੇ ਕਰਿ ਸੰਗ ਆਇ ਨਿਜ ਘਰ ਮਹਿੰ ਫਿਰਫਿਰ ਊਚੇ ਥਾਇੰ ਨਿਹਾਰ।ਹਰਖਾ-ਵਤਿਹੈਂ ਸਕਲਪਛਾਨਹਿੰ ਮਾਨਹਿੰਦੇਤਿ ਅਕੋਰਉਦਾਰ॥੫॥ਅਸ਼ਟ ਦਿਵਸ ਲੌ ਪ੍ਰਭੁ ਮੁਕਾਮ ਕਰਿ ਰਹੇ ਹੋਰਿ ਕਰਿ ਥਲ ਰਮਣੀਕ। ਬਰ ਮੰਦਰ ਅਰੁ ਸੁੰਦਰ ਸੈਲਨ ਕਰੈਂ ਸੈਲ ਜਿਤ ਕਿਤ ਬਿਧਿ ਨੀਕ।ਕਲ ਸਲਿਤਾਸੁੰਦਰ[12]

---

[1]ਸ੍ਰੀ ਗੁਰੂ ਜੀ ਦੇ ਮਿਤ੍ਰ ਵਾ ਸ਼ੱਤ੍ਰੂ ਪਹਾੜੀ ਰਾਜੇ। [2]ਪਹਾੜੀ ਸੂਰਮੇ। [3]ਜਿੱਥੇ ਸਭਾ ਲਾ (ਬੈਠਦੇ) ਹਨ। [4](ਐਉਂ ਕਹਿਦੇ ਹਨ ਕਿ ਜੇ ਕੋਈ) ਜੁੱਧ ਵਿਚ ਰਚਿਆਂ (ਕਲਗ਼ੀਧਰ ਜੀ ਦਾ) ਨਾਮ ਹੀ ਸਿਮਰ ਲਏਗਾ ਉਹ ਬੀ ਜਿੱਤ ਪਾਏਗਾ ਤੇ ਵੈਰੀ ਨੂੰ ਨਾਸ਼ ਕਰੇਗਾ ।ਫਿਰ ਦੇਖੋ ਕਿ ਆਪ...)। [5]ਚਾਹੇ ਕਿੰਨੇ ਵੈਰੀ ਹੋਣ ਮਨ ਵਿਚ ਪ੍ਰਵਾਹ ਨਹੀਂ ਕਰਦੇ, ਥੋੜਿਆਂ ਨਾਲ ਹੀ ਹਥਯਾਰ ਵਾਹੁੰਦੇ ਹਨ। [6]ਚਿਣੇ ਹੋਏ ਸਨ ਬਹੁਤ ਤਰ੍ਹਾਂ ਦੇ। [7]ਸ੍ਰੇਸ਼ਟ। [8]ਦਰਵਾਜੇ। [9]ਕੋਲੇ। [10]ਚਿੱਟੇ। [11]ਖੁੱਲ੍ਹੀ ਥਾਂ ਵਿਚ। [12]ਸੁੰਦਰ ਨਦੀ ਦਾ ਸੁੰਦਰ (=ਨਿਰਮਲ) ਜਲ। *ਪਾ:-ਪਟੇ।

ਜਲ ਚਲਤਾ ਊਪਰ ਥਲ ਊਚੇ ਕਿਤਹੀਕ[1]। ਨਾਦਤਿ ਮਗ[2] ਤੇ ਉਰ ਅਹਿਲਾਦਤਿ, ਅਵਲੋਕਤਿ ਗੁਰ ਥਿਰਹਿੰ ਨਜੀਕ ॥ ੬ ॥ ਗਿਰਵਰ ਪਰ ਤਰੁਵਰ ਬਹੁ ਪੁਸ਼ਪਤਿ[3], ਕਰਤਿ ਸੈਲ ਬਹੁ ਦਿਵਸ ਬਿਤਾਇ। ਭੀਮਚੰਦ ਨ੍ਰਿਪ ਸੰਗ ਕਟੋਚੀ ਸੰਧਿ ਕਰਨ ਕੋ ਨਰਨ ਪਠਾਇ।ਇਕ ਦੁਇ ਬਾਰਫਿਰੇ ਜੁਗ ਅੰਤਰ ਸ਼ਰਬ ਅੰਤਰੋ ਨਿਕਸ ਬਿਲਾਇ[4]। ਠਹਿਰਜੋ ਮੇਲ ਪਰਸਪਰ ਕਰਨ, ਹਰੁਨੋ ਦੈਸ਼ ਰਿਦੇ ਹਰਖਾਇ ॥੭॥ ਰਣ ਪ੍ਰਿਯ ਸਤਿਗੁਰ ਕੋ ਨਹਿੰ ਬੂਝਨੋ ਜਿਨਹੁੰ ਬਿਜੈ ਲੈ ਦਈ ਮਹਾਨ।ਕੇਤਿਕ ਦਿਨ ਮੈਂ ਸੁਨੀ[5] ਸ਼ੋਨ ਸੁਧਿ 'ਮਿਲਨਿ ਗਿਰੇਸ਼ਨ ਠਹਿਰਜੋ ਆਨ'।ਮਹਾਰਾਜ ਤਬਿ ਕੁਛਉਰਰਿਸਧਰਿ-ਬੋ ਮੁਖ ਭਾ ਪਹਾਰੀਆ--ਜਾਨਿ।ਗੀਦੀ ਛਰਤਿਜੇਗ ਤੇ ਮਿਲਿਗੋ ਹਮਤੇ ਭੇਦ ਰਾਖਿਬੋ ਠਾਨਿ॥੮॥ਤੁਮਾਰੀ ਕੂਚ ਕਰਨਿ ਕੀ ਕੀਨਸਿ,ਬਜਜੋ ਦਮਾਮਾ ਤਬਿ ਰਣਜੀਤ। ਸਭਿ ਰਾਜਨ ਕੋ ਸ਼ੋਣ ਪਰੀ ਧੁਨਿ 'ਕੈਸੇ ਬਾਜਜੋ?'ਸੈਸੇ ਚੀਤ। 'ਪਰਿ ਬਿਗਾਰ ਹਿਤ ਰਨ ਕੋ ਹੋਯੋ ਕੈ[6] ਨਿਜ ਪਰਿ ਚਾਲਨ ਹਿਤ ਕੀਤਿ? ਪ੍ਰਥਮ ਨ ਸੁਨੀ, ਅਚਾਨਕ ਕਿਮ ਭਾ ? ਭੀਮਚੰਦ ਸੋਂ ਥਿਰਸ ਲਖੀਤਿ'' ॥ ੯ ॥ ਸੁਨਿ ਕਹਿਲੂਰਪਤੀ ਕਰਿ ਤੂਰਨ ਪਠਜੋ ਆਪਨੋ ਤਬਹਿ ਵਜ਼ੀਰ। 'ਸ੍ਰੀਪ੍ਰਭੁ ਸੋਂ ਬੂਝੋ ਸਭਿ ਕਾਰਨ ਕਿਮ ਧੁਨਿ ਕੀਨਿ ਨਿਸ਼ਾਨ ਗੰਭੀਰ'।ਧਾਇ ਉਤਾਇਲ ਆਇਸਿ[7] ਤਤਛਿਨ, ਮਿਲਜੋ ਨਮੋ ਕਰਿ ਚਰਨਨਿ ਧੀਰ। 'ਭੀਮਚੰਦ ਸੈਲੇਂਦ੍ਰ ਬੈਦਨਾ ਕਰੀ ਆਪਕੋ ਪਠਿ ਮੁਝ ਤੀਰ॥ ੧੦॥ ਸੰਸ਼ਧ ਭਯੋ ਕੀਨ ਧੁਨਿ ਕੈਸੇ ਹਿਤ ਬੂਝਨਿ ਕੋ ਤੂਰਨ ਆਇ' । ਸ਼੍ਰੀ ਕਲਗ਼ੀਧਰ ਕਹਜੋ ਕੋਪ ਕਰਿ 'ਹਮ ਕਿਹ ਹਿਤ ਆਨਜੋਂ ਸਹਿਸਾਇ[8]।ਫਤੇ ਭਈ ਲਖਿ ਗਰਬਜੋ ਮਾਨੀ, ਪ੍ਰਥਮ ਬਾਰਤਾ ਕੋ ਬਿਸਰਾਇ। ਹਮ ਕੋ ਸੁਧਿ ਭੀ ਕਰੀ ਨਹੀਂ ਕਿਮ,ਸ਼ੱਤ੍ਰੁਨਿ ਸੰਗ ਸੰਧਿ ਠਹਿਰਾਇ ॥ ੧੧ ॥ ਅਬਿ ਅਰੂਢ ਕਰਿ ਗਮਨਹਿੰ ਹਮ ਪੁੰਰਿ, ਨਾਹਕ ਕਜੋਂ ਬੈਠਹਿੰ ਇਸ ਥਾਇੰ। ਰਹਜੋ ਨ ਕਾਜ ਨਰੇਸ਼ੁਰ ਕੋ ਅਬਿ, ਕਰਜੋ ਸਪੂਰਨ ਜਿਸ ਹਿਤ ਆਇ'। ਸੁਨਿ ਵਜ਼ੀਰ ਕਰਿ ਬੰਦਨ ਗਮਨਜੋ ਕਹਜੋ ਜਾਇ ਰਾਜੇ ਸਮੁਝਾਇ। 'ਕਲਗ਼ੀਧਰ ਰਿਸ

[1]ਕਿਤਨੇ ਹੀ ਤੀਕਰ। [2]ਰਾਹ ਤੋਂ (ਡਿਗਦਾ) ਸ਼ਬਦ ਕਰਦਾ ਹੈ। [3]ਫੁੱਲਾਂ ਦੇ (ਭਰੇ ਹੋਏ)। [4](ਕਟੋਚੀਏ ਦੇ ਆਦਮੀ ਇਕ ਦੋ ਵਾਰ ਦੋਹਾਂ ਦੇ ਵਿਚ ਫਿਰੇ ਤੇ ਸਾਰਾ ਫਰਕ ਦੂਰ ਹੋ ਗਿਆ। (ਅ) ਫਿਰਕੇ ਸਾਰਾ ਭੇਤ ਲੈ ਗਏ [ਅੰਤਰਾ=ਫਰਕ। ਭੇਤ]। [5](ਗੁਰੂ ਜੀ ਨੇ) ਸੁਣੀ। [6](ਕੋਈ) ਵਿਗਾੜ ਪੈ ਗਿਆ ਹੈ ਤੇ ਜੰਗ ਕਰਨ ਦੇ ਵਾਸਤੇ (ਧੌਂਸੇ ਦਾ ਸ਼ਬਦ) ਹੋਇਆ ਹੈ ਯਾ.....'। [7]ਬਿਰਸੀ ਜਾਣੀ ਪੈਂਦੀ ਹੈ। [8]ਆਯਾ। [9]ਛੇਤੀ ਆਂਦਾ।

ਕਰਿ ਕੁਛ ਚਿਤ ਮਹਿ ਚਹਤਿ ਅਨੰਦਪੁਰਿ ਕੌ ਅਬਿ ਜਾਇ' ॥੧੨॥ਸੁਨਿ ਰਾਜੇ ਕਹਿ ਬਿਨੈ ਪਠਾਈ 'ਹਮ ਤੇ ਭੂਲ ਚੂਕ ਹੁਇ ਜਾਇ। ਠਹਿਰਹੁ ਗਮਨਹਿ ਸੰਗ ਸਰਬ ਹੀ ਬਖਸ਼ਹੁ ਆਪ ਖਤਾ ਜੁ ਕਰਾਇ[੧]।ਆਨਿ ਕਹਯੋ ਜੁਬਿ ਗੁਰੂ ਨ ਮਾਨੀ 'ਹਮਰੋ ਠਹਿਰਨਿ ਨਹਿੰ ਕਿਸ ਭਾਇ'। ਜਬਿ ਨਿਸ਼ਚੇ ਚਿਤ ਲਖਯੋ ਨ ਟਿਕਹੈਂ ਭੀਮਚੰਦ ਆਯੋ ਉਤਲਾਇ॥੧੩॥ਪਦ ਅਰਬਿੰਦ ਬੰਦਨਾ ਠਾਨੀ ਅਰਪਨਿ ਕੀਨਿ ਅਕੋਰ ਤੁਰੰਗ॥ਸੁੰਦਰ ਜ਼ੀਨ ਸੁ ਚਾਮੀਕਰ ਕੌ ਛਾਦਯੋ ਬਸਨ ਰੇਸ਼ਮੀ ਸੰਗ। ਬਸਤ੍ਰ ਦਿਯੋ ਪਸ਼ਮੰਬਰ ਨੀਕੋ ਰੁਖਸਦ ਭਏ ਪ੍ਰਭੂ ਨਹਿੰ ਰੰਗ[੨]। ਹਯ ਅਰੂਢ ਕਰਿ ਗਮਨੇ ਮਾਰਗ, ਬਜਤਿ ਨਗਾਰੋ ਧੁਨੀ ਉਤੰਗ ॥ ੧੪ ॥ ਚਢੀ ਬਾਹਿਨੀ ਸੰਗ ਸੂਰਮੇ ਮਾਰ ਬਕਾਰਾ ਕਰਤੇ ਚਾਲਾ[੩] 'ਕਾਚੀ ਮਤਿ ਪਹਾਰੀਏ ਕਾਚੇ, ਹੈਂ ਮਤਲਬ ਕੇ ਮੀਤ[੪] ਬਿਸਾਲ। ਪ੍ਰਭੂ ਜੀ ਇਨ ਸੋ ਕਹਾਂ ਮਿੱਤ੍ਰਤਾ ਜੇ ਨਹਿੰ ਰਾਖਹਿੰ ਧਰਮ ਸੰਭਾਲਿ'। ਦਯਾਰਾਮ ਜਬਿ ਇਸ ਬਿਧਿ ਭਾਖੀ ਨੰਦਚੰਦ ਬੋਲਯੋ ਗੁਰ ਨਾਲ ॥ ੧੫ ॥ 'ਗਏ ਬਸਾਹ ਮਹਿੰ ਕਰਨਿ ਭਲੇਰੋ ਸਵਾਲਾਖ ਤੇਬੋਲ ਬਡੇਰਾ ਭੁ ਬਿਪਰੀਤ ਹੋਤ ਬੁਰਿਆਈ, ਕੁਟਿਲ ਮੂਢ ਬਾਂਛਤਿ ਲੇ ਘੋਰ[੫]। ਰਾਵਰ ਕੀ ਸਹਾਇਤਾ ਹੁਇ ਜਹਿੰ ਕੌਨ ਸ਼ੱਤ੍ਰੁ ਹੁਇ ਸਾਕਹਿ ਨੇਰ। ਕਰਿ ਬਲ ਘਾਟਾ ਆਨਿ ਛੁਰਾਯੋ ਉਲਟੇ ਸਭਿ ਸੁੱਖੇਨ ਹੀ ਫੇਰ[੬] ॥ ੧੬ ॥ ਦੇਖਹੁ ਫਤੇਸ਼ਾਹਿ ਕਨਾ ਕੀਨਸਿ ਕਹੋ ਸਬੰਧਿਨਿ ਕੇ ਮਤਿ ਹੀਨ।ਭਿਰਯੋ ਆਪ ਕੇ ਸੰਗ ਜੰਗ ਮਹਿੰ, ਪਾਇ ਪਰਾਜਯ ਅਪਜਸ ਲੀਨਿ। ਰਹਯੋ ਬਿਸੂਰਤ, ਸਰਯੋ ਨਹੀਂ ਕਛੁ ਤੁਮਰੀ ਮਹਿਮਾ ਲਖੀ ਨ ਪੀਨ[੭]।ਭੀਮਚੰਦ ਅਬਿ ਮਨ ਬਿਲੰਦ ਛਲ,ਸੰਧਿ ਆਪ ਹੀ ਰਿਪੁ ਸੋਂ ਕੀਨਿ॥੧੭॥ਜੌ ਕਰਿਨਹੀਂ ਸੰਘਾਰਹੁ ਦਯਾਲਹਿਤੌਇਹ ਹਾਰ ਪਾਇ ਬਿਚ ਜੰਗ[੮]। ਬ੍ਰਿੰਦ ਦਰਬ ਦੈਹੈਂ[੯] ਹਿਤ ਦੰਡਹਿ ਅਲਫ ਖਾਨ ਲੇਤੋ ਬਲਿ ਸੰਗ। ਕਰਿ ਸਹਾਇ ਕੌ ਰਖਿ ਬਚਾਇ ਕਰਿ, ਪੀਛੇ ਰਾਖਯੋ ਇਸ ਬਿਧਿ ਰੰਗ। ਬਿਨ ਰਾਵਰ ਕੀ ਮਰਜ਼ੀ ਪੂਛੇ ਕਰੀ ਬਾਰਤਾ ਅਬਹਿ ਕੁਢੰਗ' ॥ ੧੮ ॥ ਸੁਨਿ ਕੈ ਸ਼੍ਰੀ ਮੁਖ ਤੇ ਫੁਰਮਾਯੋ 'ਪਰਬਤ ਬਾਸੀ ਨਰ ਸਮੁਦਾਇ। ਪਾਥਰ ਪੂਜਕ ਪਾਥਰ ਬੁੱਧੀ,ਜਲ ਮਹਿੰ ਪਾਥਰ ਰਹੈ ਸਦਾਇ।

[੧]ਕੀਤੀ ਹੈ (ਮੈਂ)। [੨](ਪਰ) ਪ੍ਰਸੰਨ ਨਹੀਂ ਸਨ। [੩](ਸੂਰਮੇ ਕਹਿੰਦੇ ਹਨ:—)। [੪]ਗੌਂ ਦੇ ਯਾਰ। [੫]ਚਾਹੁੰਦੇ ਸੀ ਘੇਰ ਲੈਣਾ। [੬](ਅਸਾਂ ਨੇ) ਬਲ ਕਰਕੇ ਘਾਟਾ ਆਕੇ ਛੁਡਾ ਲਿਆ ਤੇ ਸੌਖ ਨਾਲ ਹੀ ਅਸੀਂ ਸਾਰੇ ਪਰਤ ਆਏ। [੭]ਭਾਰੀ। [੮]ਜੇ ਕਰ (ਆਪ) ਦਿਆਲ ਨੂੰ ਨਾ ਮਾਰਦੇ ਤਾਂ ਇਹ (ਜ਼ਰੂਰ) ਸੰਗ ਵਿਚ ਹਾਰ ਪਾਂਵਦਾ। [੯](ਭੀਮਚੰਦ) ਦੇਂਦਾ।

ਨਹਿੰ ਭੀਜਹਿ ਅਤਿ ਧਰਹਿ ਨਿਠੁਰਤਾ[1], ਤਸੋਂ ਮਨਮੁਖ ਇਹ ਜਾਨ ਜਾਇੰ। ਬਿਨ ਮਤਲਬ ਇਹ ਮੀਤ ਨ ਕਿਸ ਕੇ, ਬਿਨਸੇ ਕੂਰੇ ਸਹਿਜ ਸੁਭਾਇ[2]॥੧੬॥ਇਸ ਬਿਧਿ ਕਰਤਿ ਬਾਰਤਾਲਾਪਹਿ ਚਲੇ ਆਇੰ ਸਤਿ-ਗੁਰ ਭਗਵਾਨ। ਆਲਸੂਨ[3] ਇਕ ਗ੍ਰਾਮ ਨਿਹਾਰਸੋ ਹੁਤੋ ਪੰਥ ਮਹਿੰ ਬਸੈ ਮਹਾਨ।ਦੁੰਦਭਿ ਬਜਤਿ ਲੋਕ ਨਿਕਸੇ ਸਨਿ ਬਾਲਿਕ ਬ੍ਰਿਧ ਜੋਤਿਕ ਜ੍ਵਾਨ। ਊਚੇ ਥਾਨ ਥਿਰੇ ਅਵਿਲੋਕਤਿ ਅਸਵਾਰੀ ਪ੍ਰਭੁਕੀ ਦੁਤਿਖਾਨ[4]॥੨੦॥ਆਨ ਅਕੋਰ ਨ ਆਗੇ ਅਰਪੀ, ਨਮੋ ਨ ਕੀਨੀ ਜੋਰੇ ਹਾਥ। ਮੜ੍ਹ ਮੂਰਖ ਨਿਜ ਰਾਜੇ ਕੇ ਬਲ ਮਦ ਕਰਿ ਨਹਿੰ ਪ੍ਰਤਾਪ ਲਖਿ ਨਾਥ[5]। ਹੁਤੋ ਹੁਤਾਸਨ ਕੋਪ ਅੱਗੂ ਕਿਛੁ[6] ਗਿਰਪਤਿਭੀਮਚੰਦਕੇ ਸਾਥ।ਮਨੋ ਅਹੂਤੀਪਰੀ ਦਿਪਤਹਿਤ[7] ਨਹਿੰ ਗ੍ਰਾਮੀਨ[8] ਨਿਮਾਧੋ ਮਾਥ ॥੨੧॥ ਆਲਸੂਨ ਕੀ ਦਿਸ਼ਿ ਅਵਲੋਕਨੋ, ਗੁਰੂ ਪ੍ਰਤਾਪੀ ਆਇਸੁ ਦੀਨ*।ਨੰਦ ਚੰਦ ਲੇ ਬ੍ਰਿੰਦ ਬਾਹਿਨੀ ਲੂਟਹੁ ਗ੍ਰਾਮ

[1]ਕਠੋਰਤਾ। [2](ਮਤਲਬ ਦੇ) ਦੂਰ ਹੋਇਆਂ ਸੁਭਾਵਕ ਹੀ ਝੂਠੇ ਹਨ। (ਅ) ਝੂਠੇ ਆਪੇ ਨਾਸ਼ ਹੋ ਜਾਣਗੇ। [3]ਨਾਮ ਹੈ ਪਿੰਡ ਦਾ। [4]ਸ਼ੋਭਾ ਦੀ ਖਾਣ। [5]ਸ਼੍ਰੀ ਕਲਗੀਧਰ ਜੀ ਦਾ। [6]ਅੱਗੇ ਹੀ ਕ੍ਰੋਧ ਰੂਪ ਅੱਗ ਕੁਛਕ ਸੀ। [7]ਪ੍ਰਕਾਸ਼ਨ ਵਾਸਤੇ। [8]ਪਿੰਡੂਆਂ ਨੇ।

*ਤ੍ਵਾਰੀਖ ਖਾਲਸਾ ਵਿੱਚ ਲਿਖਿਆ ਹੈ ਕਿ ਆਲਸੂਨ ਵਾਲੇ ਭੀਮਚੰਦ ਦੇ ਪੱਖੀ ਸਨ ਤੇ ਸਿੱਖਾਂ ਨਾਲ ਕ੍ਰੋਧ ਰਖਦੇ ਸੀ, ਉਹਨਾਂ ਦੋ ਤਿੰਨ ਵਾਰ ਅੱਗੇ ਸੰਗਤ ਭੀ ਲੁਟੀ ਸੀ ਤੇ ਹੁਣ ਉਨ੍ਹਾਂ ਨੇ ਸਿੱਖਾਂ ਨੂੰ ਵੱਧ ਘੱਟ ਬੋਲ ਕੇ ਖਿਝਾਇਆ, ਇਸ ਕਰਕੇ ਦੀਵਾਨ ਨੰਦ ਚੰਦ ਨੇ ਹੱਲਾ ਬੋਲ ਕੇ ਉਹਨਾਂ ਨੂੰ ਠੀਕ ਕੀਤਾ, ਇਸਤ੍ਰੀ ਬਾਲਿਕ ਬ੍ਰਿੱਧ ਨੂੰ ਸਿੱਖਾਂ ਨੇ ਕੁਛ ਨਾ ਕਿਹਾ।

ਸੁਰੇਂਦ੍ਰ ਸ਼ਰਮਾ ਦੇ ਲਿਖੇ ਦਸਮ ਗੁਰੂ ਜੀ ਦੇ ਜੀਵਨ ਵਿੱਚ ਐਉਂ ਲਿਖਤ ਹੈ:—ਰਾਸਤੇ ਮੈਂ ਭੀਮ ਕੇ ਘਰਾਣੇ ਕੋ ਕੁਛ ਰਾਜਪੂਤੋਂ ਨੇ ਸਿੱਖੋਂ ਸੇ ਛੇੜ ਛਾੜ ਕੀ। ਇਸ ਗਾਂਵ ਮੈਂ ਅਨੇਕ ਅਵਸਰੋਂ ਪਰ ਪਹਿਲੇ ਭੀ ਸਿੱਖ ਯਾਤ੍ਰੀਓਂ ਕੋ ਤੰਗ ਕੀਆ ਗਿਆ ਥਾ, ਇਨ ਲੋਗੋਂ ਸੇ ਅੱਛੀ ਤਰ੍ਹਾਂ ਸੁਲਝ ਲੇਨੇ ਕਾ ਸਿੱਖੋਂ ਕੋ ਇਸ ਸਮੇਂ ਉਚਿਤ ਅਵਸਰ ਮਿਲ ਗਿਆ।

ਕਵੀ ਸੰਤੋਖ ਸਿੰਘ ਜੀ ਨੇ ਭੀ ਅੱਗੇ ਰੁਤ ੨ ਅੰਸੂ ੨੩ ਅੰਕ ੨ ਤੋਂ ੬ ਵਿੱਚ ਪਤਾ ਦਿੱਤਾ ਹੈ ਕਿ ਜਿੱਥੋਂ ਦੇ ਲੋਕ ਸੰਗਤ ਨੂੰ ਲੁੱਟਿਆ ਕਰਦੇ ਸਨ ਯਥਾ:—

"ਪੰਥ ਬਿਸਾਲ ਬਿਦਤ ਨਿਤ ਭਯੋ। ਸਭਿਨਿ ਚੁਗਿਰਦੇ ਡਰ ਉਪਜਯੋ। ਸਿੰਘਨ ਕੋ ਸੰਘਰ ਲਖਿ ਗਾਢੇ। ਕੋ ਨ ਸੁਭਟ ਆਗੇ ਹੁਇ ਠਾਂਢੇ ॥੩॥ ਹਤਹਿੰ ਤੁਫੈਗਨਿ ਕੋ ਕਰਿ ਹੇਲਾ। ਊਪਰ ਪਰਹਿੰ ਰੇਲ ਅਰੁ ਪੇਲਾ। ਤਬਿ ਤੇ ਡਰ ਧਰਿ ਗ੍ਰਾਮ ਬਿਸਾਲਾ। ਸੰਗਤ ਕੋ ਨ ਕਹੈਂ ਕਿਸ ਕਾਲਾ ॥੪॥ ਸੰਧਜਾ ਸੁਬਹਿ ਚਲੀ ਮਗ ਆਵੈ।ਦੁਸ਼ਟ ਮਿਲਹਿ ਕੋ ਹਾਥ ਨ ਪਾਵੈ। ਪੂਰਬ ਆਲਸੂਨ ਕਹੁ ਮਾਰਾ। ਨੁਹ ਬਜਰੂੜ ਬਹੁਰ ਸੰਘਾਰਾ ॥੫॥ ਜੋ ਅਬਿ ਸੰਗਤ ਕੋ ਕਰਿ ਪਾਵੈ ਤਿਨ ਆਨੰਦ ਆਪ ਉਜਰਾਵੈ।ਲੇਨਿ ਰਹੈ ਦੇਨੇ ਬਨ ਜਾਇ . ਮਰਨ ਹੋਇ ਪੁਨ ਘਰ ਉਜਰਾਇੰ" ॥੬॥

ਵਸਤੁ ਲਿਹੁ ਛੀਨ ।ਅਰਹਿ ਪੂਹਾਰਹੁ, ਵਹਿਰ ਨਿਕਾਰਹੁ,ਦੇਹੁ ਤਿਦਾਰਕ[1] ਕੁਮਤਿ ਮਲੀਨ । ਰਾਜਾ ਮੂਢ ਪੂਜਾ ਜੁਤਿ ਜਾਨਹਿੰ ਸਹਹਿੰ ਅਵੱਗਯਾ ਕੋ ਦੁਖ ਪੀਨ[2] ॥ ੨੨ ॥ ਸੁਨਿ ਦਿਵਾਨ ਰਿਸ ਠਾਨਿ ਮਹਾਨੀ ਮਾਨ ਹੁਕਮ ਲੈ ਸੁਭਟਨ ਜਾਲ । ਭਯੋ ਪ੍ਰਵੇਸ਼ ਬਖਾਨਨੋਂ ਊਚੇ "ਲੂਟ ਲੇਹੁ ਇਨ ਕੋ ਧਨ ਮਾਲ[3]। ਸੁਨਿ ਜੋਧਾ ਤਬਿ ਧਾਮ ਧਰੇ ਸਭਿ ਬਾਸਨ[2] ਬਸਨ[3] ਸਮਾਜ ਬਿਸਾਲ। ਬਸਤ੍ਰ ਬਿਭੂਖਣ ਮਹਿਖਿ ਤੁਰੰਗਨਿ ਛੀਨ ਲੀਨਿ ਸਭਿ ਬਲ ਕੇ ਨਾਲ । ੨੩॥ ਜੋ ਅਰ ਪਰੈ[4] ਸੁ ਅਰਿ ਕਰਿ[5] ਮਾਰੇ ਕਾਤੁਰ ਕਟੇ ਤਰਜਨਾ ਸੰਗ[6] । ਕੇਤਿਕ ਡਰ ਕਰਿ ਘਰ ਮਹਿੰ ਦੁਰ ਕਰਿ ਦਬਕ ਰਹੇ ਉਸਕੇ ਨਹਿੰ ਅੰਗ[7]। ਕੋ ਦੁਰ ਦੁਰ ਕਰਿ[8] ਗਏ ਭਾਜ ਕਰਿ ਬਹੁਰ ਨ ਮੁਰੇ ਮਹਾਂ ਦੁਖ ਫੰਗ । ਕੋ ਘਾਇਲ ਹ੍ਵੈ ਤਰਫਤਿ ਮੁਰਛਤਿ, ਕੋ ਸ਼ੋਣਤ ਕਰਿ ਭਏ ਸੁਰੰਗ[9] ॥ ੨੪ ॥ ਕਿਤਿਕ ਸਮੁਖ ਹੁਇ ਪ੍ਰਾਨਨ ਕੋ ਤਜਿ ਮਰਿ ਸ਼ਸਤ੍ਰਨਤੇ ਹ੍ਵੈ ਕਰਿਘਾਤਿ[10]। ਛੋਰਿ ਸਦਨ ਚਹੁੰ ਓਰ ਪਲਾਏ ਜਮ ਸਮ ਜਾਨਿ ਰਿਦੈ ਡਰਪਾਤਿ[11]।ਲੂਟਨੋ ਦਲ ਨੇ ਗ੍ਰਾਮ ਵਸਤੁ ਸਭਿਕਰਿ ਉਜਾਰ ਕੀ ਸਮ ਮਗ ਜਾਤਿ[12]।ਢਤੇ ਕੌਨਿ ਰਿਪੁ ਹਤੇ ਜਿਤੇ ਤਹਿੰ,ਦੁੰਦਭਿਬਜੇ ਸੁਨਤਿਥਰਕਾਤਿ[13]॥੨੫॥ਸ਼੍ਰੀਸਤਿਗੁਰ ਕੋ ਇਮ ਪ੍ਰਤਾਪ ਲਖਿ ਨਿਕਟ ਨਿਕਟ ਕੇ ਗ੍ਰਾਮ ਜਿ ਬ੍ਰਿੰਦ। ਤ੍ਰਾਸ ਧਾਰਿ ਹੈਕਾਰ ਤਜਾਗ ਕਰਿ ਦੈ ਦੈ ਮਿਲਹਿੰ ਅਕੋਰ ਬਿਲੰਦ ।–ਪ੍ਰਭੁ ਕੇ ਕ੍ਰੋਧ ਬਚੇ ਨਹਿੰ ਕਬੈਂ ਹੂੰ, ਨਹਿੰ ਸਹਾਇਤਾ ਹੋਇ ਨਰਿੰਦ[14]–। ਦੁਗਧ ਦਧੀ ਸਿਖ ਲੇਤਿ ਸਭਿਨ ਤੇ ਸਮੁਖ ਨ ਬੋਲਹਿੰ ਕਰਹਿੰ ਨਿਕੰਦ[15] ॥ ੨੬ ॥ ਦੋਹਰਾ ॥ ਮਾਰਿ ਗ੍ਰਾਮਕੋ*ਲੇ ਢਤੇ ਧਰਤਿ ਅਨੰਦ ਬਿਲੰਦ। ਪ੍ਰਵਿਸ਼ੇ ਸ਼੍ਰੀ ਆਨੰਦਪੁਰਿ

---

[1]ਸਜ਼ਾ। ਰੋਕ।[2]ਭਾਂਡੇ । [3]ਬਸਤਰ । [4]ਅੜੇ । [5]ਵੈਰੀ (ਜਾਣਕੇ) । [6]ਤਾੜਨਾ ਕੀਤੀ । [7]ਹਿਲਾਏ ਨਹੀਂ । [8]ਛੁਪ ਛੁਪ ਕੇ । [9]ਲਾਲ । [10]ਸ਼ਸਤ੍ਰਾਂ ਨਾਲ ਜ਼ਖਮੀ ਹੋਕੇ ਮਰੇ । [11]ਡਰੇ । [12]ਰਾਹੇ ਟੁਰ ਪਏ । (ਅ) ਰਸਤੇ ਜਾਂਦਿਆਂ । [13]ਕੰਬੇ । [14]ਰਾਜੇ ਦੀ । [15](ਜੋ) ਮਾਰ ਦੇਣਗੇ ।

*ਆਲਸੂਨ ਪਿੰਡ ਵਿੱਚ ਸਿੱਖਾਂ ਤੇ ਸੰਗਤਾਂ ਦੀ ਲੁੱਟ ਦਾ ਮਾਲ ਬਹੁਤ ਸੀ ਤੇ ਘਰ ਘਰ ਜਮਾ ਸੀ, ਜੈਸਾ ਤਵਾ: ਖਾਲਸਾ ਤੇ ਹੋਰਬੋਂ ਪਤਾ ਲਗਦਾ ਹੈ ਕਿ ਉਹ ਸਦਾ ਲੁਟਦੇ ਰਹਿੰਦੇ ਸਨ, ਸੋ ਉਹ ਮਾਲ ਜੋ ਲੁੱਟਾਂ ਦਾ ਉਨ੍ਹਾਂ ਪਾਸ ਸੀ, ਸਿਖ ਉਹ ਲੁੱਟਕੇ ਲਿਆਏ ਸੀ ਤੇ ਹੋਰ ਕੁਛ ਦੰਡ ਵਜੋਂ ਬੀ ਲੁਟਿਆ ਹੋਊ। ਛੇਵੇਂ ਸਤਿਗੁਰਾਂ ਦੇ ਵੇਲੇ ਤੋਂ ਲੁੱਟ ਮਨ੍ਹੀਂ ਸੀ। ਜਿੱਥੇ ਕਿਤੇ ਲੁਟ ਲੈਣ ਦਾ ਜ਼ਿਕਰ ਆਇਆ ਹੈ ਓਥੇ ਲੁੱਟੇ ਸਾਮਾਨ ਵਾਪਸ ਲੈਣ ਦਾ ਯਾ ਦੁਸ਼ਟਾਂ ਦੇ ਕੀਤੇ ਅਤਯਾਚਾਰਾਂ ਦਾ ਦੰਡ ਦੇਣਾ ਕਾਰਨ ਲੁੱਟ ਦਾ ਸਦੀਵ ਸਮਝ ਲੈਣਾ ਚਾਹੀਏ। ਅਕਾਰਣ ਕਿਸੇ ਨੂੰ ਕਦੇ ਮਾਰਨ ਲੁੱਟਣ ਦੀ ਆਗਯਾ ਨਹੀਂ ਹੋਈ।

ਤੇਗ ਬਹਾਦਰ ਨੰਦ ॥ ੨੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਆਲਸੂਨ ਲੁਟਨ' ਪ੍ਰਸੰਗ ਬਰਨਨੰ ਨਾਮ ਤੀਨ ਚੌਤਵਾਰਿੰਸਤੀ ਅੰਸੂ ॥ ੪੩ ॥

੪੪. [ਆਨੰਦ ਪੁਰ। ਬਾਬਾ ਜ਼ੋਰਾਵਰ ਸਿੰਘ ਜੀ ਜਨਮ]।

ਦੋਹਰਾ ॥ ਸੁਨਿ ਸਤਿਗੁਰ ਆਗਵਨ ਕੌ ਪੁਰਿ ਜਨ ਉਰ ਹਰਖਾਇ।ਨਿਕਸੇ ਆਗੂ ਲੇਨਿ ਹਿਤ ਸਾਦਰ ਮਿਲੇ ਸੁ ਆਇ॥੧॥ਨਿਸ਼ਾਨੀਛੰਦ॥ ਲੇ ਲੇ ਅਨਿਕ ਅਕੋਰ ਕੌ ਕਰਿ ਗੁਰ ਸੋਂ ਮੇਲਾ। ਦਰਸ਼ਨ ਕੌ ਆਨੰਦ ਲੇ ਕਰਿ ਜਨਮ ਸੁਹੇਲਾ। ਧੁਨਿ ਦੁੰਦਭਿ ਰਣਜੀਤ ਕੀ ਸੁਨਿ ਸੁਨਿ ਗਨ ਆਵਹਿੰ। ਦੌਰ ਦੌਰ ਪੁਰਿ ਪੌਰ ਤਜਿ ਦਲ ਧੁਤਿ ਦਰਸਾਵੈਂ ॥੨॥ ਮੰਗਲ ਅਨਿਕ ਪੁਕਾਰ ਕੈ ਪੁਰਿ ਬਿਖੈ ਰਚੰਤੀ। ਪੌਰ ਪੌਰ ਪਰ ਸਸਿਮੁਖੀ[1] ਥਿਰ ਹੁਇ ਦਰਸੰਤੀ। ਪ੍ਰਵਿਸ਼ੇ ਪ੍ਰਭੂ ਬਜ਼ਾਰ ਮਹਿੰ ਦੇਖਤਿ ਨਰ ਨਾਰੀ।ਗਨ ਚਕੋਰ ਜਨੁ ਚੰਦ ਕੌ ਆਗਮਨ ਬਿਚਾਰੀ ॥੩॥ ਪੁਸ਼ਪਨ ਕਉ ਬਰਖਾਵਹੀਂ ਗੁੰਦਤਿ ਦੈਂ ਮਾਲਾ[2]। ਗ੍ਰਹਨ ਕਰਤਿ ਲਖਿ ਭਾਵ ਕਉ ਹੁਇ ਹਰਖ ਬਿਸਾਲਾ। ਚਖ ਬਿਸਤਿ-ਰਤਿ ਸਰੋਜ ਤੇ[3] ਸਭਿ ਕੀ ਦਿਸ਼ਿ ਦੇਖੈਂ। ਕੁਸ਼ਲ ਪ੍ਰਸ਼ਨ ਸਭਿ ਸੋਂ ਕਰਹਿੰ ਦੇ ਮੋਦ ਬਿਸ਼ੇਖੈਂ ॥੪॥ ਭਾਟ ਨਕੀਬ ਪੁਕਾਰਤੇ ਸਭਿ ਅੱਗੂ ਚਲੰਤੇ। ਸੁਜਸੁ ਬਖਾਨਤਿ ਪ੍ਰਭੂ ਕਉ ਸਭਿਹੂੰਨ ਸੁਨੰਤੇ।ਪ੍ਰਵਿਸ਼ਹਿੰ ਸਤਿਗੁਰ ਦੁਰਗ ਮਹਿੰ ਜੋ ਬਨਯੋ ਨਵੀਨਾ। ਭਾਂਤ ਭਾਂਤ ਕੈ ਗ੍ਰਿਹ ਰਚੇ ਸੁਖਦਾ ਦੁਤਿ ਭੀਨਾ ॥੫॥ ਉਤਰਿ ਤੁਰੰਗਮ ਤੇ ਗਏ ਸੁੰਦਰ ਘਰ ਮਾਂਹੀ। ਪੀਠ ਪਲੰਘ ਕੀ ਪਰ ਥਿਰੇ ਧਰਿ ਆਯੁਧ ਪਾਹੀ। ਨੰਦ ਚੰਦ ਪ੍ਰੋਹਤ ਦੁਤੀ ਅਰੁ ਤੀਨਹੁੰ ਭ੍ਰਾਤਾ। ਆਇਸੁ ਤੇ ਨਿਜ ਨਿਜ ਸਿਵਰ ਉਤਰੇ ਸੁਖਦਾਤਾ[4]* ॥੬॥ ਸਭਿ ਸੈਨਾ ਕੇ ਸੂਰਮੇਆਇ ਸੁ ਲੁਟ ਲਯਾਏ[5]†।ਵਸਤੁ ਸੰਭਾਰ ਉਤਾਰਕਰਿ ਨਿਜ ਸਿਵਰ ਸੁਹਾਏ। ਖਾਨ ਪਾਨ ਕਰਿ ਜਾਮਨੀ ਹੁਇ ਸੁਪਤ ਬਿਤਾਈ।ਟਿਕੇ ਸਕਲ ਸੁਖ ਪਾਇ ਕਰਿ ਜੋਧਾ ਸਮੁਦਾਈ॥੭॥ ਭਈ ਪ੍ਰਾਤਿ ਜਾਗੇ ਪ੍ਰਭੂ ਕਰਿ ਸੌਚ ਸ਼ਨਾਨਾ।ਚਾਰ ਘਰੀ ਦਿਨ ਚਰੇ ਤੇ ਨਿਜ ਲਾਇ ਦਿਵਾਨਾ। ਚਹੁੰਦਿਸ਼ਿ ਕੀ ਗਨ ਸੰਗਤਾਂ ਇਕਠੀ ਪੁਰਿ ਹੋਈ।ਕਰਜੋ ਹੁਕਮ 'ਅਬਿ ਆਇਕੈ ਦਰਸਹਿੰ ਸਭਿ ਕੋਈ' ॥੮॥ਗਯੋ ਮੇਵਰਾ ਸਭਿਨਿ ਪਹਿ ਗੁਰ ਆਇਸੁ ਗਾਈ। ਸੁਨਿ

[1]ਚੰਦ੍ਰ ਮੁਖੀ (=ਇਸਤ੍ਰੀਆਂ)। [2]ਗੁੰਦੀਆ ਮਾਲਾ ਦਿੰਦੀਆਂ ਹਨ। [3]ਖਿੜੇ ਹੋਏ ਕਮਲ ਵਤ ਨੇਤ੍ਰਾਂ ਨਾਲ। [4]ਸੁਖਦਾਤੇ ਦੀ ਆਗਿਆ ਨਾਲ। [5](ਨਾਲ) ਜੋ ਲੁੱਟ ਲਿਆਏ ਸੀ।

*ਪਾ:-ਸੁਖਗਾਤਾ। †ਦੇਖੋ ਪਿਛਲੇ ਪੰਨੇ ਦੀ ਟੂਕ।

ਸ਼ੋਨਨ ਮਹਿੰ ਅਨੰਦ ਭਾ ਤੂਰਨ ਸਮੁਦਾਈ। ਨਾਨਾ ਲੀਨਿ ਅਕੋਰ ਕਉ ਉਤਲਾਵਤਿ ਆਏ।ਮਨੋ ਤ੍ਰਿਖਾਤੁਰ ਤਾਲ ਕੀ ਸੁਧਿ ਸੁਨਿ ਕਰਿ ਧਾਏ।।੯॥ ਚਮਰ ਚਲਾਚਲ ਚਾਰੁ ਹੈ ਜਨੁ ਕਿਰਨ ਸਕੇਲੀ[1]।ਝੂਲਤਿ ਕਲਗ਼ੀ ਸੀਸ ਪਰ ਦਮਕਤਿ ਦੁਤਿ ਮੇਲੀ[2]। ਰੰਗਦਾਰ ਦਸਤਾਰ ਕੋ ਬੰਧੇਜ[3] ਅਨੂਠੋ। ਜਿਗਾ ਜਵਾਹਰਜਗਮਗੈ ਜ਼ਾਹਰਛਬਿ ਵੂਠੋ[4]॥੧੦॥ਬਦਨਚੰਦ ਅਹਿਲਾਦ ਕਰਿ[5]ਮੰਡਲ ਬਡ ਰੂਰ।ਕੁੰਡਲ ਡੋਲਤਿ ਕਰਨ ਯੁਗ ਸ਼ੋਭਤਿ ਗੁਰਸੂਰਾ। ਕਮਲ ਪਾਂਖਰੀ ਆਂਖ ਜੁਗ ਪੈਨੀ ਜੁਗ ਕੋਰ[6]। ਲਾਜ ਜਹਾਜ ਕ੍ਰਿਪਾ ਭਰੇ ਦੇਖਤਿ ਸਿਖ ਓਰਾ ॥ ੧੧ ॥ ਸ਼ਮਸ ਸਮਾਮ ਸੁੰਦਰ ਗਿਰਦ ਲਘੁ ਲਘੁ ਸਮੁਦਾਈ। ਸਹਿਜ ਸੁ ਚਿੱਕ੍ਰਨ ਕੇਸ਼ ਸ਼ੁਭ ਅਸ ਉਪਮਾ ਗਾਈ। ਰਤਨ ਉਡਗ, ਮੁਖ ਚੰਦ ਢਿਗ, ਪਸਰਨੋ ਤਮ ਜਾਲਾ[7]। ਦਿਪਤਿ ਦਸਨ ਮੁਸ਼ਕਨਾਨ ਜੁਤਿ ਦੁਤਿ ਚਾਰੁ ਬਿਸਾਲਾ ॥੧੨॥ ਮਨਹੁੰ ਸੁਰਨਿ ਕੀ ਸਭਾ ਮਹਿੰ ਕਮਲਾਸਨ ਬੈਸੇ। ਸਿਖ ਸੰਗਤਿ ਕੇ ਬੀਚ ਪ੍ਰਭੁ ਸ਼ੋਭਤਿ ਦੁਤਿ ਐਸੇ। ਦਰਸ਼ਨ ਕਰਿ ਕਰਿ ਬੰਦਨਾ ਗਨ ਅਰਪਿ ਅਕੋਰੈਂ।ਬੈਠਤਿ ਹੈਂ ਚਹੁੰਦਿਸ਼ਾ ਮਹਿੰ ਦੋਨਹੁੰ ਕਰ ਜੋਰੈਂ ॥ ੧੩ ॥ ਜਸ ਜਸ ਧਰਿ ਧਰਿ ਭਾਵਨਾ ਸਤਿਗੁਰ ਦਰਸੰਤੇ। ਤਸ ਤਸ ਪੁਰਵਤਿ ਸੰਗਤਾਂ ਅਰਦਾਸ ਕਰੰਤੇ। ਕ੍ਰਿਪਾ ਦ੍ਰਿਸ਼ਟਿ ਸਭਿਹੂੰਨ ਪਰ ਡਾਰਤਿ ਦਿਸ਼ਿ ਚਾਰੇ। ਮਨਹੁੰ ਸ੍ਰਿਸ਼ਟ ਕਰ ਉਤਪਤੀ ਬਿਧ ਤਿਨਹੁੰ ਨਿਹਾਰੇ[8]।।੧੪॥ਜਾਮ ਬਿਰੇਬਿਚ ਸਭਾਕੋ ਦਰਸ਼ਨ ਕੋ ਦੀਨਾ।ਕਰਿ ਨਿਹਾਲ ਤਬਿ ਸੰਗਤਾਂ ਉਠਿਬੋ ਮਨ ਕੀਨਾ। ਅਪਨ* ਸਦਨ ਮਹਿੰ ਪੁਨ ਗਏ ਬੈਠੇ ਗੁਨਖਾਨੀ।ਭੋਜਨ ਬਾਰ ਪਰੋਸਯੋ ਆਨਜੋਂ ਤਿਹੰ ਥਾਨੀ ॥੧੫॥ ਅਚਯੋ ਸ੍ਵਾਦ ਮਨਭਾਵਤੇ ਛੁਧਤੇ ਤ੍ਰਿਪਤਾਏ। ਢਰੇ ਦੁਪਹਿਰੇ ਸਤਿਗੁਰੂ ਲੋਚਨ ਅਲਸਾਏ।ਪੌਢੇ ਮ੍ਰਿਦੁਲਪ੍ਰਯੰਕ ਪਰ ਕੁਛਕੀਨਿ ਅਰਾਮੂ।ਸਵਾ ਜਾਮ ਦਿਨ ਕੇ ਰਹੇ ਜਾਗੇ ਸੁਖ ਧਾਮੂ॥੧੬॥ਗਰੀ ਬਦਾਮਨ ਆਦਿ ਗਨ ਰਗੜੀ ਸ਼ਰਦਾਈ।ਬਿਜੀਆ ਆਦਿਕ ਜਿਹ ਅਧਿਕ ਤਿਸ ਬੀਚ ਘੁਟਾਈ। ਆਨੀ

[1]ਮਾਨੋ ਕਿਰਨਾਂ ਇਕੱਠੀਆਂ ਕੀਤੀਆਂ ਹਨ।[2]ਮੇਲਕੇ। [3]ਬੰਨਣਾ, ਬੰਦਸ਼। [4]ਛਬੀ ਵੱਸ ਰਹੀ ਹੈ। [5]ਅਨੰਦ ਕਰਨ ਵਾਲਾ। [6]ਕੋਨਿਆਂ ਤੋਂ। [7]ਭਾਵ ਰਤਨ ਤਾਰੇ ਹਨ, ਚੰਦ੍ਰਮਾਂ ਮੁਖੜਾ ਹੈ ਦਾੜ੍ਹੀ ਹਨੇਰਾ ਹੈ। [ਸ਼ਾਵੇ ਦੇ ਲੜ ਤੇ ਜੋ ਮੱਥੇ ਤੇ ਪਲਮਦ ਹੈ ਉਸਦੀ ਝਾਲਰ ਅੱਗੇ ਮੋਤੀ ਲਗੇ ਹਨ, ਉਨ੍ਹਾ ਰਤਨਾਂ ਵਲ ਇਸ਼ਾਰਾ ਜਾਪਦਾ ਹੈ। ਜਿਗਾ ਵਿੱਚ ਬੀ ਜ਼ਾਹਰ ਪਿੱਛੇ ਦੱਸ ਆਏ ਹਨ। ਕਰਨ ਕੁੰਡਲਾਂ ਵਿਚ ਜੋ ਰਤਨ ਹੁੰਦੇ ਹਨ ਉਨਾਂ ਤੋਂ ਬੀ ਮੁਰਾਦ ਹੋ ਸਕਦੀ ਹੈ]। [8]ਮਾਨੋਂ (ਰਚ ਕੇ ਸ੍ਰਿਸ਼ਟੀ ਨੂੰ) ਬ੍ਰਹਮਾ ਦੇਖਦਾ ਹੈ। *ਪਾ:- ਅਪਰ।

ਦਾਸਨ ਤਨਾਰ ਕਰਿ ਪਿਖਿ ਹੁਕਮ ਬਖਾਨਾ। 'ਹੁਤੀ ਅਫੀਮ ਬਿਦੇਸ਼ ਕੀ ਜਿਸ ਅਮਲ ਮਹਾਨਾ ॥ ੧੭ ॥ ਬਹੁ ਤਰੀਫ ਸਿਖ ਨੇ ਕਰੀ ਸੋ ਕੋਸ਼ ਮਝਾਰ।ਆਨੋ ਇਹਾਂ ਨਿਕਾਸ ਕਰਿ ਜਿਸ ਅਮਲ ਕਰਾਰ'। ਕੋਸ਼ਪ ਢਿਗ ਸੇਵਕ ਗਯੋ ਸਭਿ ਬਾਤਿ ਜਨਾਈ।ਕਹਿ ਕਰਿ ਪਤੋ ਬਿਦੇਸ਼ ਕੋ ਤਿਸ ਛਿਨ ਨਿਕਸਾਈ ॥ ੧੮ ॥ ਆਨੀ ਤੁਰਤ ਸਮੀਪ ਗੁਰ ਕਰ ਧਰੀ ਨਿਹਾਰੀ। ਦੈ ਰੰਚਕ[1] ਪਰਮਾਨ ਸਮ ਅੰਗੁਰੀਨ ਸੁਧਾਰੀ। ਕਰਿ ਗੁਲਕਾ ਕਰ ਤਰ ਧਰੀ[2] ਲੇ ਬਹੁਰ ਕਟੋਰਾ।ਕਰਸੋ ਪਾਨ ਸੁੱਖਾ ਤਬੈ, ਹਿਤ ਮਾਦਕ ਜੋਰਾ[3] ॥ ੧੯ ॥ ਮਾਵਾ ਖਾਇ ਅਫੀਮ ਕੋ[4]* ਪੁਨ ਸੋਚ ਸ਼ਨਾਨੇ। ਤਬਿ ਕੇ ਲਾਗੇ

[1]ਦੋ ਰਤੀ ਭਰ। [2]ਗੋਲੀ ਬਣਾਕੇ ਹੱਥ ਦੀ ਤਲੀ ਤੇ ਧਰੀ।[3]ਜ਼ੋਰ ਦਾ ਨਸ਼ਾ ਲੈਣ ਲਈ।[4]ਅਫੀਮ ਦਾ ਮਾਵਾ ਖਾਕੇ। *ਹਿੰਸਾਬ ਕਰਨ ਤੇ ਗੁਰੂ ਜੀ ਦੀ ਉਮਰਾ ਇਸ ਵੇਲੇ ੨੩, ੨੪ ਬਰਸ ਦੀ ਨਿਕਲਦੀ ਹੈ,ਇਸਵੇਲੇਅਫੀਮ ਲਗਜਾਣੀ ਕਿਵੇਂਭੀ ਸੰਭਵ ਨਹੀਂ।ਪੰਜਾਬਵਿਚ ਅਕਸਰਅਫੀਮ ਬੁਢੇਪੇ ਵਿਚ ਸ਼ੁਰੂ ਹੁੰਦੀ ਹੈ। ਚੜ੍ਹਦੀ ਜਵਾਨੀ ਹੈ,ਬਲ ਅਮਿੱਤ ਹੈ,ਸੂਰਮਗਤੀ ਕਮਾਲ ਦੀ ਹੈ,ਆਪ ਅਵਤਾਰ ਹਨ, ਨਸ਼ਿਆਂ ਤੋਂ ਮਨ੍ਹੇ ਕਰਦੇ ਹਨ,ਤਮਾਕੂ ਤੱਕ ਦਾ ਵਰਤਣਾ ਹਰਾਮ ਕਰਾਰ ਦੇਂਦੇ ਹਨ, ਕੋਮੁੱਤਿਕ ਨਜਾਜ ਅਨੁਸਾਰ ਉਨ੍ਹਾਂ ਨੂੰ ਭੰਗ ਤੇ ਅਫੀਮ ਦਾ ਨਸ਼ਾ ਕੀਕੂੰ ਚੰਗਾ ਲੱਗ ਸਕਦਾ ਹੈ ? ਫਿਰ ਦੇਖੋ ਅਫੀਮ ਖਜ਼ਾਨੇ ਵਿਚੋਂ ਕਢਵਾਈ ਹੈ, ਕਦੇ ਪਹਿਲੋਂ ਦੀ ਕੋਈ ਸਿੱਖ ਲਿਆਇਆ ਸੀ ਤੇ ਉਹ ਪਈ ਸੀ। ਇਸਤੋਂ ਪਤਾ ਲਗਾ ਕਿ ਇਸ ਤੋਂ ਪਹਿਲੋਂ ਗੁਰੂ ਜੀ ਖਾਂਦੇ ਸਨ, ਕਿਉਂਕਿ ਸਿਖ ਢੂੰਡਕੇ ਚੀਜ਼ਾਂ ਓਹ ਲਿਆਉਂਦੇ ਸਨ ਜੋ ਗੁਰੂ ਜੀ ਵਰਤਦੇ ਸਨ, ਜੋ ਗੁਰੂ ਜੀ ਨਹੀਂ ਸਨ ਖਾਂਦੇ ਤਾਂ ਕਿਸੇ ਸਿੱਖ ਨੇ ਲਿਆਉਣੀ ਕਿਉਂ ਸੀ ਤੇ ਤਰੀਫ ਕਿਉਂ ਕਰਨੀ ਸੀ ? ਸੋ ਇਸ ਗਲ ਤੋਂ ਪਹਿਲੇ ਦੇ ਖਾਂਦੇ ਸਹੀ ਹੁੰਦੇ ਸਨ, ਪਰ ਕਵੀ ਜੀ ਕਹਿੰਦੇ ਹਨ ਕਿ ਅੱਜ ਹੀ ਸ਼ੁਰੂ ਹੋਈ ਹੈ ਇਹ ਪਰਸਪਰ ਵਿਰੋਧੀ ਗੱਲ ਹੋ ਗਈ।ਕਿਸੇ ਅਫੀਮ ਭੰਗ ਦੇ ਪ੍ਰੇਮੀ ਬੁੱਢੇ ਸਿੰਘ ਨੇ ਕਵਿ ਜੀ ਨੂੰ ਇਹ ਸਾਖੀ ਸੁਣਾਈ ਹੈ ਤੇ ਉਨ੍ਹਾਂ ਨੇ ਬਿਨ ਪੜਤਾਲੇ ਲਿਖ ਲਈ ਹੈ। ਕਵਿ ਜੀ ਦੇ ਸਮੇਂ ਨਿਹੰਗਾਂ ਵਿਚ ਸੁੱਖਾ ਆਮ ਸੀ ਤੇ ਰਾਜ ਘਰਾਂ ਵਿਚ ਸਰਦਾਈ ਸਾਦੀ ਯਾ ਸੁੱਖੇ ਵਾਲੀ ਤੇ ਅਫੀਮਾਂ ਦੇ ਰਿਵਾਜ ਟੁਰ ਪਏ ਸਨ। ਉਸ ਕਰਕੇ ਕਵੀ ਜੀ ਨੂੰ ਇਹ ਸਾਖੀ ਉਸ ਵੇਲੇ ਓਪਰੀ ਨਹੀਂ ਭਾਸੀ ਹੋਣੀ। ਸਿੱਖਾਂ ਵਿਚ ਭੰਗ ਸੁੱਖੇ ਦਾ ਰਿਵਾਜ ਸਤਿਗੁਰੂ ਜੀ ਤੋਂ ਢੇਰ ਚਿਰ ਬਾਦ ਪੰਥ ਦੀਆਂ ਘਾਲਾਂ ਕੁਰਬਾਨੀਆਂ ਥਕੇਵਿਆਂ ਸਰੀਰਕ ਟੋਟਾਂਵੇਲੇ ਪਹਿਲਾਂ ਦਵਾਈਮਾਤ੍ਰ ਟੁਰਿਆ ਸੀ, ਐਸ਼ੁਰਜ ਤੇ ਸੁਖ ਵੇਲੇ ਆਕੇ ਫਿਰ ਨਸ਼ੇ ਪਾਣੀ ਦੀ ਹੈਸੀਅਤ ਵਿਚ ਵਧਿਆ। ਨਿਹੰਗ ਸਿੰਘਾਂ ਦੀ ਬੇਨਜ਼ੀਰ ਤੇ ਸਤਿਕਾਰ ਯੋਗ ਜਥੇਬੰਦੀ ਨੂੰ ਤੇ ਲਗ ਪਗ ਸੰਪ੍ਰਦਾਇ ਨੂੰ ਇਹ ਸੁਖਾ ਖਾ ਗਿਆ ਹੈ। ਨਾ ਅਫੀਮ ਨਾ ਸੁੱਖਾ ਨਾ ਸ਼ਰਾਬ ਗੁਰੂ ਘਰ ਵਿਚ ਕੋਈ ਭੀ ਵਿਹਤ ਨਹੀਂ ਹਨ। ਕਵੀ ਜੀ ਆਪ ਭੀ ਅੱਗੇ ਜਾਕੇ ਰੁਤ ੫ ਅੰਸੂ ੨੮ ਅੰਕ ੨੩ ਵਿਚ ਲਿਖਦੇ ਹਨ:—'ਮਦਰਾ ਦਹਿਤਾ ਸਪਤ ਕੁਲ ਭੰਗ ਦਹੈ ਤਨ ਏਕ'। ਇੱਥੇ ਗੁਰਮਤ ਵਿਚ ਤਾਂ ਨਾਮ ਦਾ ਆਦਰਸ਼ਕ ਨਸ਼ਾ ਵਿਹਤ ਹੈ। ਫਿਰ ਪਹਿਲੇ ਦਿਨ ਹੀ ਦੋ ਰਤੀਆਂ ਖਾ ਲੈਣੀ ਭੀ ਇਕ ਅਤਯੋਕਤੀ ਹੈ। ਵਿਸ਼ੇਸ਼ ਲਈ ਦੇਖੋ ਰਾਸ ੪ ਅੰਸੂ ੪੪ ਅੰਕ ੧੧ ਦੀ ਹੇਠਲੀ ਟੂਕ।

ਖਾਨ ਨਿਤ ਦਿਨਪ੍ਰਤਿ ਅਧਿਕਾਨੇ। ਕਿਤਿਕ ਦਨੋਸ ਬੀਤੇ ਜਬਹਿ ਇਕ ਦਿਨ ਤਬਿ ਆਈ। ਪਤਿਬਰਤਾ ਜੀਤੋ ਸੁ ਬ੍ਰਿਤ[1] ਲੱਜਾ ਅਧਿਕਾਈ॥੨੦॥ ਪਤਿ ਕਉ ਪਾਇ ਇਕੰਤ ਮੈਂ ਕਰ ਜੋਰਿ ਖਰੀ ਹੈ।ਅਵਨੀ ਖਨਤਿ ਅੰਗੂਠ ਪਗ ਤਰ[2] ਦ੍ਰਿਸ਼ਟਿ ਕਰੀ ਹੈ। ਚਿਤ ਮਹਿੰ ਦ੍ਰਿੜ੍ਹ ਮੂਰਤਿ ਬਸੈ ਨਹਿੰ ਸਮੁਖ ਬਿਲੋਕੈ। ਐਂਚਿ ਪ੍ਰੇਮ ਕੀ ਏਕ ਦਿਸ਼ਿ ਦੂਜੇ ਲਜ ਰੋਕੈ[3]॥੨੧॥ਬਡਭਾਗਣ ਜਗ ਮਾਤਿ ਇਮ ਗੁਰ ਕੀ ਪਟਰਾਨੀ॥ਮ੍ਰਿਦੁਲ ਸੁਸ਼ੀਲਾ ਗੁਣ ਨਿਧਾ ਸ਼ੁਭ ਮਤਿ ਮੈਂ ਸਯਾਨੀ। ਪ੍ਰਭੂ ਕ੍ਰਿਪਾਲ ਬਿਲੋਕਿ ਕਰਿ ਥਿਰ[4] ਨੈਮ੍ਰਿ ਬਿਸਾਲਾ। ਜਾਨਿ ਕਾਮਨਾਵਾਨ ਮਨ ਬੋਲੇ ਤਿਸ ਕਾਲਾ॥੨੨॥[5]ਘਰਵਾਲਨ ਕੀ ਸੁਧ ਕਹਾਂ,ਅਭਿਲਾਖਾ ਕੋ ਹੈ?ਕਹੋ ਮਨੋਰਥ ਆਪਨੋ ਅਬਿਬਾਂਛਤਿ ਜੋ ਹੈ।ਜਿਸ ਹਿਤ ਕਰਿ ਆਗਵਨ ਕੋ ਥਿਰ ਭਈ ਸਲਾਜਾ। ਕਹੁ ਸੁਮੱਧਮੇ[6]! ਬਾਰਤਾ ਜਿਸਬਿਧਿ ਕੋਕਾਜਾ[7]॥੨੩॥ਹਾਥਬੈਂਦਿਬੈਂਦਤਿ ਬਦਤਿ[8]ਪ੍ਰਭੂ ਅੰਤਰਜਾਮੀ! ਜਗਤ ਗੁਰੂ ਜਾਨੋ ਸਕਲ ਘਟਿ ਘਟਿ ਕੇ ਸ੍ਵਾਮੀ। ਚਾਰੋਂ ਚੱਕਨਿ ਸੰਗਤਾਂ ਚਾਹਤਿ ਚਿਤਪਾਵੈਂ।ਸਾਗਰਾਂਤਿ[9]ਅਵਨੀ ਜਿਤਿਕਤੁ ਮਚਰਨ ਮਨਾਵੈਂ॥੨੪॥ ਪੁਰਵਹੁ ਸਭਿ ਕੀ ਕਾਮਨਾ ਨਹਿੰ ਊਨ ਖਜ਼ਾਨਾ। ਹੋਰੋ ਜਸ ਜਸ ਭਾਵਨਾ ਦਿਹੁ ਫਲ ਤਿਮ ਨਾਨਾ। ਤ੍ਰਿਯ ਸਰੀਰ ਕੀ ਮਤ ਗਤੀ[10] ਜਿਮ ਹੁਇ ਤਿਮ ਜਾਨੋ। ਤੁਮ ਤੇ ਸੁਤ ਸਪਤਨਿ[11] ਲਹਯੋ ਦੁਤਿਵਾਨ ਮਹਾਨੋ ॥ ੨੫॥ ਬਿਨ ਨੰਦਨ ਆਨੰਦ ਨਹਿੰ ਘਰ ਸੂੰਨ ਸਮਾਨਾ[12]। ਦੀਪਕ ਜਥਾ ਪ੍ਰਕਾਸ਼ ਕਰਿ ਤਿਮ ਕਹਿੰ ਮਤਿਵਾਨਾ।ਪੂਖਨ[13] ਕਰੇ ਪ੍ਰਕਾਸ਼ ਦਿਨ ਸਭਿ ਜਗ ਸੁਖਪਾਵੈ। ਨਿਸ ਕਾ ਦੀਪਕ ਚੰਦ ਹੈ ਤਮ ਦੁਖ ਨਸਾਵੈ[14]॥੨੬॥ ਭਾਖਯੋ ਕ੍ਰਿਪਾਨਿਧਾਨ [15]ਕਰਿ ਸਿਖ ਸੰਤਨਿ ਸੇਵਾ। ਭੋਜਨ ਨਾਨਾ ਭਾਂਤਿ ਕੋ ਦੇ ਬਿਨ ਅਹੰਮੇਵਾ। ਪ੍ਰਾਪਤਿ ਹੁਇ ਸਭਿ ਕਾਮਨਾ ਸਤਿਸੰਗਤ ਪਾਸੀ। ਲਹੈਂ ਅਨੰਦ ਜੁਗ ਲੋਕ ਕੈ ਜੋ ਕਰਹਿੰ ਹੁਲਾਸੀ[16]॥੨੭॥ਸੁਨਿਕਰਿ ਮਾਨਜੋਂ ਹੁਕਮ ਕੋ ਕਰਿ ਨਮੋ ਸਿਧਾਰੀ।ਹਿਤ ਅਹਾਰ ਬਹੁ ਭਾਂਤਿ ਕੋ ਕਰਿਵਾਇਸੁ ਤਯਾਰੀ। ਅਥਿਤ ਸੰਤ ਸਿਖ ਜੋ ਹੁਤੇ ਤਿਨ ਕੋਂ ਤ੍ਰਿਪਤਾਵੈ।ਮਨ ਮਹਿੰਧਰਿ ਸੁਤਕਾਮਨਾ ਸਤਿਗੁਰੂ ਰਿਝਾਵੈ ॥ ੨੮॥ ਨਿਤ ਨਵੀਨ[17] ਅਨਵਾਇ ਕਰਿ ਤਿਨ ਚਰਨ ਪਖਾਰੇ।

[1]ਸ੍ਰੇਸ਼ਟ ਬ੍ਰਿਤੀ ਵਾਲੀ, ਸੁਹਣੇ ਆਚਾਰ ਵਾਲੀ। [2]ਨੀਵੀਂ। [3]ਲਜਿਆ ਰੋਕਦੀ ਹੈ। [4]ਖੜੀ ਹੈ। [5]ਹੇ ਸੁਪਤਨੀ! (ਅ) ਐਉਂ ਭੀ ਲਾਉਂਦੇ ਹਨ, ਸੁ ਮੱਧ ਮੈਂ ਬਾਰਤਾ=(ਜੋ) ਗਲ ਹੈ ਸੁਹਣੇ ਦਿਲ ਵਿੱਚ। [6]ਕਹਿਣ ਲਗੇ (ਸ਼੍ਰੀ ਜੀਤੋ ਜੀ)। [7]ਸਮੁੰਦਰ ਦੇਅੰਤਤਕ। [8]ਗਤਿਮਿਤ, ਹਾਲਤ। [9]ਸਉਕਣ ਨੇ। [10]ਸ਼ੂੰਵ ਸਮਾਨ ਹੈ। [11]ਸੂਰਜ। [12]ਖੁਸ਼ੀ ਨਾਲ। [13]ਨਵੇਂ (ਸਿਖ ਸੰਗਤ)।

ਲੈ ਕਰਿ ਬਿਜਨਾ ਹਾਥ ਮੈਂ ਸੁਖ[1] ਪੌਨ ਝੁਲਾਰੇ। ਇੱਤ੍ਰਾਦਿਕ ਸੇਵਾ ਅਧਿਕ ਕਿਯ ਜੀਤੋ ਰਾਨੀ।ਪ੍ਰਭੁ ਮਨ ਪਰਮ ਪ੍ਰਸੰਨ ਭੇ ਸਗਰੇ ਸੁਖਦਾਨੀ ॥੨੯॥ਬੀਤਯੋ ਆਦਿਤਵਾਰ ਜਬਿ ਨਿਸ ਬਿਖੈ ਗੁਸਾਈਂ।ਬਸੇ ਮਹਿਲ ਹਿਤ ਪੁੱਤ੍ਰ ਕੇ, ਬਸਿ ਪ੍ਰੇਮ ਸਦਾਈ। ਸ਼੍ਰੀ ਜੀਤੋ ਕੀ ਕਾਮਨਾ ਤਬਿ ਪੂਰਨ ਕੀਨੀ। ਧਰਯੋ ਗਰਭ ਹਰਖਤਿ ਭਈ ਪਤਿ ਸੇਵ ਪ੍ਰਬੀਨੀ ॥ ੩੦ ॥ ਬਡਭਾਗਨ ਅਨੁਰਾਗਨੀ[2] ਉਰ ਕੰਤ ਬਸਾਯੋ। ਨਿਸ ਬਾਸੁਰ ਚਿਤਵਤਿ ਸੁਮਤਿ ਅਤਿ ਪ੍ਰੇਮ ਵਧਾਯੋ। ਦਿਨਪ੍ਰਤਿ ਬ੍ਰਿੱਧਾ[3] ਗਰਭ ਕੀ ਦੁਤਿ ਹੈ ਅਧਿਕਾਈ। ਮਨੋ ਦੂਜ ਤੇ ਚੰਦ੍ਰਮਾ ਪੂਰਵਤਿ[4] ਸੁਖਦਾਈ ॥ ੩੧ ॥ ਜਿਸ ਮੰਦਰ ਮਹਿੰ ਮੁਦਿਤ ਚਿਤ ਥਿਰਤਾ ਕੋ ਧਾਰੈ। ਅਧਿਕ ਲਹੈ ਸ਼ੋਭਾ ਤਬਹਿ ਬਡਿ ਕਰਿ ਉਜਿਯਾਰੈ।ਬੀਤ ਗਏ ਨਵ ਮਾਸ ਇਮ ਹਰਖਤਿ ਪਰਿਵਾਰਾ।ਸਹਿਤ ਪੁੱਤ੍ਰ ਪਰਤੀਖਨਾ ਉਤਸਵ ਹੁਇ ਭਾਰਾ ॥੩੨॥ਚੇਤ ਸੁਦੀ ਥਿਤ ਸਪਤਮੀ ਕੁਜ ਬਾਸੁਰ[5] ਆਵਾ। ਸੱਤ੍ਰਾਂ ਸੈ ਸੰਤਾਲੀਏ ਸੰਮਤ ਮੁਦ ਛਾਵਾ। ਭਲੇ ਲਗਨ ਗ੍ਰਹ ਊਚ ਕਛੁ ਜਨਮਯੋ ਸੁਖ ਪਾਏ। ਸੋਬਨਮਾਨ ਗਨ ਧਾਇ[6] ਤੇ ਬਹੁ ਦੀਪ ਜਗਾਏ॥੩੩॥ ਮੰਗਲ ਮੰਗਲਵਾਰ ਮੈਂ ਬਜਿ ਉਠੀ ਬਧਾਈ। ਬਾਦਿਤ ਅਨਿਕ ਪ੍ਰਕਾਰ ਕੇ ਦਰ ਪਰ ਸਮੁਦਾਈ। ਸ਼੍ਰੀ ਗੁਜਰੀ ਬਹੁ ਭਾਂਤਿ ਕਰਿ ਉਤਸਵ ਕੋ ਠਾਨਾ। ਮੰਗਤਿ ਗਨ ਜਨ ਸੁਨਤਿ ਹੀ ਦੌਰੇ ਹਿਤ ਦਾਨਾ। ੩੪ ॥ ਭਈ ਭੀਰ ਬਡ ਪੌਰ ਪਰ ਧਨ ਪਾਇ ਉਦਾਰਾ । [4]ਚਿਰੰਜੀਵ ਗੁਰ ਪੁੱਤ੍ਰ ਹੁਇ' ਸਭਿ ਬਾਕ ਉਚਾਰਾ। ਇਤ ਕਲਗ਼ੀਧਰ ਕੇ ਨਿਕਟ ਪਾਵਹਿੰ ਮਨ ਭਾਯੋ। ਆਸ਼ਿਖ ਕੀਰਤਿ ਕੇ ਸਹਿਤ ਸਭਿ ਕਹਤਿ ਸੁਨਾਯੋ। ੩੫॥ ਇਕ ਗੁਜਰੀ ਕੇ ਜਾਇ ਢਿਗ ਬਹੁ ਦੇਤਿ ਬਧਾਈ। ਹਰਿਤ ਦੂਰਬਾ ਅਰਪਿ ਕਰਿ ਪ੍ਰਾਪਤਿ ਮਨ ਭਾਈ[7]। ਫੂਲਨਿ ਮਾਲ ਬਿਸਾਲ ਕੌ ਅਰੁ ਬੰਦਨਵਾਲਾਂ[8]। ਸਭਿ ਦਰ ਪਰ ਬੰਧਨਿ ਕਰੀ ਦਲ ਹਰਿਤ ਬਿਸਾਲਾ[9] ॥ ੩੬॥ ਮੁਕਤਾ ਲਰੀਅਨ ਪੋਇ ਕਰਿ ਵਿਚ ਕੰਚਨ ਸੂਤਾ[10]। ਬਾਂਧੀ ਦ੍ਵਾਰੈ ਚਾਰੁ[11] ਪਰ ਜਹਿੰ ਜਨਮ ਸਪੂਤਾ। ਸੋਢਿਬੰਸ ਕੀ ਰੀਤਿ ਸਭਿ ਕਹਿ ਕਰਿ

---

[1]ਸੁਖਦਾਈ। [2]ਪ੍ਰੇਮਣ ਨੇ। [3]ਵਧਣ ਨਾਲ। [4]ਪੂਰਣ ਹੋ ਰਿਹਾ ਹੈ। [5]ਮੰਗਲਵਾਰ। [6]ਦਾਈਆਂ। [7]ਹਰਾ ਖੱਬਲ ਘਾਸ ਸਮਰਪਨ ਕਰਕੇ ਪ੍ਰਾਪਤ ਕਰਦੇ ਹਨ ਮਨੋ ਕਾਮਨਾ। [8]ਤੋਰਣ। [9]ਸਾਰੇ ਦਰਾਂ ਤੇ ਹਰੇ ਪੱਤੇ ਬਹੁਤੇ ਬੰਨ੍ਹੇ। [10]ਭਾਵ ਮੋਤੀਆਂ ਦੀਆਂ ਲੜੀਆਂ ਪ੍ਰੋਤੀਆਂ ਹਨ ਤਿੱਲੇ ਦੇ ਸਤ ਵਿਚ। [11]ਸੁੰਦਰ।

ਕਰਿਵਾਈ। ਪੌਤ੍ਰ ਜਨਮ ਤੇ ਮੋਦ ਮਨ ਗੁਜਰੀ ਸੁਖ ਪਾਈ ॥੩੭॥ ਦੂਸਰ ਜੰਗ ਨਦੌਣ ਕੋ ਜਯ ਲੈ ਕਰਿ ਆਏ। ਜਨਮ ਪੁੱਤ੍ਰ ਭਾ ਦੂਸਰੇ ਬਹੁ ਬਜੇ ਵਧਾਏ।ਰਿਦੈ ਬਿਚਾਰਜੋ ਸ਼ਤਿਗੁਰੂ ਧਰਿਬੋ ਹਿਤ ਨਾਮੂ। 'ਜੋਰਾਵਰ ਸਿੰਘ*' ਤਬਿ ਕਹਜੋ ਬਿਦਤਜੋ ਸੁਖ ਧਾਮੂ ॥ ੩੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰਤੇ 'ਜ਼ੋਰਾਵਰ ਸਿੰਘ ਜਨਮ' ਪ੍ਰਸੰਗ ਬਰਨਨੰ ਨਾਮ ਚਤੁਰ ਦੱਤ੍ਰਾਰਿੰਸਤੀ ਅੰਸੂ ॥ ੪੪ ॥

*ਸਾਹਿਬਜ਼ਾਦਿਆਂ ਦੇ 'ਜਨਮ-ਕ੍ਰਮ' ਪਰ ਕੁਛ ਰਾਇ ਦਾ ਵਖੇਵਾਂ ਹੈ, ਸਾਰੀ ਖੋਜ ਇਸ ਪ੍ਰਕਾਰ ਹੈ:—

੧. ਕਵਿ ਸੰਤੋਖ ਸਿੰਘ ਜੀ ਦੇ ਦਿਤੇ ਜਨਮ ਤਿੱਥਾਂ ਦੇ ਹਿਸਾਬ ਸਾਹਿਬਜ਼ਾਦਿਆਂ ਦਾ ਕ੍ਰਮ ਇੱਕੁਰ ਹੈ:—

ਬਾਬਾ ਅਜੀਤ ਸਿੰਘ ਜੀ, ਮਾਘ ਸ਼ੁਦੀ ਚੌਥ ਸੰਮਤ ੧੭੪੩†, ਮਾਤਾ ਸੁੰਦਰੀ ਜੀ ਦੇ ਉਦਰੋਂ।
ਬਾਬਾ ਜ਼ੋਰਾਵਰ ਸਿੰਘ ਜੀ, ਚੇਤ ਸ਼ੁਦੀ ਸੱਤਮੀ ਸੰਮਤ ੧੭੪੭, ਮਾਤਾ ਜੀਤੋ ਜੀ ਦੇ ਉਦਰੋਂ।
ਬਾਬਾ ਜੁਝਾਰ ਸਿੰਘ ਜੀ, ਮਾਘ ਸ਼ੁਦੀ ਏਕਮ ਸੰਮਤ ੧੮੫੩†, ,, ,,
ਬਾਬਾ ਫਤਹ ਸਿੰਘ ਜੀ, ਫਗਨ ਸ਼ੁਦੀ ਇਕਾਦਸ਼ੀ ਸੰਮਤ ੧੭੫੫, ,, ,,

ਇਸ ਮੂਜਬ ਆਪ ਨੇ ਏਥੇ ਵਡੇ ਸਾਹਿਬਜ਼ਾਦੇ ਅਜੀਤ ਸਿੰਘ ਤੇ ਉਨ੍ਹਾਂ ਤੋਂ ਛੋਟੇ ਜੋਰਾਵਰ ਸਿੰਘ ਜੀ ਦੀ ਸ਼ਹਾਦਤ ਚਮਕੌਰ ਦੱਸੀ ਹੈ ਤੇ ਬਾਬਾ ਜੁਝਾਰ ਸਿੰਘ ਤੇ ਬਾਬਾ ਫਤਹ ਸਿੰਘ ਜੀ ਦੀ ਸ਼ਹਾਦਤ ਸਰਹਿੰਦ ਵਿਚ ਦੱਸੀ ਹੈ। ਸ਼੍ਰੀ ਗੁਰ ਪ੍ਰਤਾਪ ਸੂਰਜ ੧੯੦੦ ਵਿਚ ਮੁਕਾ ਹੈ।

੨. ਗੁਰ ਬਿਲਾਸ ਭਾਈ ਸੁੱਖਾ ਸਿੰਘ ਜੀ ਜੋ ਸੰਮਤ ੧੮੫੪ ਵਿਚ ਲਿਖਿਆ ਗਿਆ, ਇਸ ਵਿਚ ਸ਼ਹਾਦਤ ਦੇ ਪ੍ਰਸੰਗ ਵਿਚ ਸੂਰਜ ਪ੍ਰਕਾਸ਼ ਵਾਲਾ ਹੀ ਕ੍ਰਮ ਦਿੱਤਾ ਹੈ। ਇਸ ਤੋਂ ਪਤਾ ਲੱਗਾ ਕਿ ਕਵਿ ਸੰਤੋਖ ਸਿੰਘ ਜੀ ਨੇ ਆਪਣਾ ਕ੍ਰਮ ਇਸੇ ਗੁਰ ਬਿਲਾਸ ਤੋਂ ਲੀਤਾ ਹੈ।

੩. ਸੋ ਸਾਖੀ ਵਿਚ ਮਾਤਾ ਜੀਤੋ ਜੀ ਦੇ ਸਪੁਤ੍ਰਾਂ ਦਾ ਕ੍ਰਮ ਇਹ ਦਿੱਤਾ ਹੈ:—ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ,ਤੇ ਬਾਬਾ ਫਤਹ ਸਿੰਘ ਅਤੇ ਬਾਬਾ ਅਜੀਤ ਸਿੰਘ ਜੀ ਮਾਤਾ ਸੁੰਦਰੀ ਜੀ ਦੇ ਬੇਟੇ ਦੱਸੇ ਹਨ, ਪਰ ਇਸ ਨੇ ਤ੍ਰਿਹਾਂ ਪਹਿਲਿਆਂ ਦੀ ਸਾਖੀ ਪਹਿਲੋਂ ਦਿੱਤੀ ਹੈ ਤੇ ਬਾਬਾ ਅਜੀਤ ਸਿੰਘ ਜੀ ਦੀ ਪਿਛੋਂ ਦਿੱਤੀ ਹੈ, ਜਿਸ ਤੋਂ ਜਾਪਦਾ ਹੈ ਕਿ ਏਹ ਬਾਬਾ ਫਤਹ ਸਿੰਘ ਤੇ ਬਾਬਾ ਅਜੀਤ ਸਿੰਘ ਜੀ ਨੂੰ ਛੋਟੇ ਗਿਣਦਾ ਹੈ। ਸੋ ਇਸ ਦਾ ਸਾਰਾ ਕ੍ਰਮ ਇੱਕੁਰ ਹੋਇਆ:—

ਬਾਬਾ ਜੁਝਾਰ ਸਿੰਘ ਜੀ।
ਬਾਬਾ ਜ਼ੋਰਾਵਰ ਸਿੰਘ ਜੀ।
ਬਾਬਾ ਫਤਹ ਸਿੰਘ ਜੀ।
ਬਾਬਾ ਅਜੀਤ ਸਿੰਘ ਜੀ।

੪. ਕਵਿ ਸੈਨਾਪਤਿ ਦਾ ਕ੍ਰਮ ਪਹਿਲੋਂ ਤਾਂ ਇਹ ਜਾਪਦਾ ਹੈ:—ਬਾਬਾ ਰਣਜੀਤ ਯਾ

[ਬਾਕੀ ਟੁਕ ਏਸੇ ਅਗਲੇ ਪੰਨੇ ਦੇ ਹੇਠ]

†ਇਹ ਸੰਮਤ ਸ਼੍ਰੀ ਗੁਰ ਪ੍ਰਤਾਪ ਸੂਰਜ ਵਿਚ' ਨਹੀਂ'। ਲੇ। ਹਰ ਇਤਿਹਾਸਾਂ ਤੋਂ ਮੁਕਾਬਲਾ ਕਰਕੇ ਪਾਛੇ ਕਹੇ ਹਨ। ਤਿੱਥਾਂ ਗੁਰ ਪ੍ਰਤਾਪ ਸੂਰਜ ਵਿਚੋਂ ਸਾਰੀਆਂ ਹੈਨ।

੪੫. [ਸ਼੍ਰੀ ਗੁਰੂ ਜੀ ਦਾ ਪ੍ਰਤਾਪ]।

ਦੋਹਰਾ॥ ਜ਼ੋਰਾਵਰ ਸਿੰਘ ਨਾਮ ਧਰਿ ਸੁਨਿ ਨਾਨਖੋ ਪਰਵਾਰ। ਉਤ ਅਜੀਤ ਸਿੰਘ ਖੇਲਤੇ ਕੁਖਨ ਸ਼ਬਦ ਸੁ ਦਾਰ॥ ੧॥ ਚੌਪਈ॥ ਸਤਿਗੁਰ ਘਰ ਜੁਗ

[ਪਿਛਲੇ ਪੰਨੇ ਦੀ ਬਾਕੀ ਟੂਕ]

ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹ ਸਿੰਘ, ਪਰ ਅੱਗੇ ਜਾਕੇ ਗੜਬੜ ਪੈ ਜਾਂਦੀ ਹੈ। ਉਹਨਾਂ ਦਾ ਚਮਕੌਰ ਜੁਧ ਬਾਬਤ ਦੋਹਾ ਹੈ:—'ਜਬ ਦੇਖਿਓ ਜੁਝਾਰ ਸਿੰਘ ਸਮਾ ਪਹੁਚਿਓ ਆਨ। ਦੌਰਿਓ ਦਲ ਮੈਂ ਧਾਇਕੈ ਕਰ ਮੈਂ ਗਹੀ ਕਮਾਨ'। ਫਿਰ ਅੱਗੇ ਇਕ ਦੋ ਵੇਰ ਜੁਝਾਰ ਨਾਮ ਆ ਕੇ ਅੰਕ ੬੩, ੬੪ ਵਿਚ ਜ਼ੋਰਾਵਰ ਸਿੰਘ ਜੀ ਲੜਦੇ ਜਾਪਦੇ ਹਨ। ਪਰ ਅੰਕ ੭੩ ਵਿਚ ਜੋ ਸਾਹਿਬਜ਼ਾਦੇ ਸਰਹਿੰਦ ਆਏ ਹਨ, ਉਹਨਾਂ ਵਿਚ ਦੱਸਦੇ ਹਨ ਕਿ—'ਭਾਰੀ ਜਵਾਬ ਜੁਝਾਰ ਦਏ ਸੁਨਿ ਕੈ ਸਭ ਦੂਤਨ ਅੰਗ ਪਿਰਾਏ'। ਫਿਰ ਅੰਕ ੭੫ ਵਿਚ ਸਰਹਿੰਦ ਵਿਚ ਪ੍ਰਾਣ ਤਜਣ ਵਾਲੇ ਸਾਹਿਬਜ਼ਾਦਿਆਂ ਦੇ ਨਾਮ ਐਉਂ ਦਿਤੇ ਹਨ:—'ਫਤੇ ਸਿੰਘ ਜੁਝਾਰ ਸਿੰਘ ਇਹ ਬਿਧ ਤਜੇ ਪਰਾਨ। ਪਰਗਟ ਭਏ ਇਹ ਲੋਕ ਮੈਂ ਜਾਨਤ ਸਕਲ ਜਹਾਂਨ'। ਸੋ ਇਨ੍ਹਾਂ ਦੇ ਲਿਖੇ ਵਿਚ ਟਪਲਾ ਹੀ ਲਗਦਾ ਹੈ, ਪਹਿਲਾਂ ਜੁਝਾਰ ਸਿੰਘ ਜੀ ਨੂੰ ਚਮਕੌਰ ਲੜਦੇ ਦੱਸਦੇ ਹਨ ਫੇਰ ਸਰਹੰਦ ਵਿਚ ਜਵਾਬ ਕਰਦੇ ਤੇ ਪ੍ਰਾਣ ਤਜਦੇ ਦੱਸਦੇ ਹਨ।

ਇਹ ਖਿਆਲ ਭੀ ਕੀਤਾ ਜਾਂਦਾ ਹੈ ਕਿ ਜੁਝਾਰ ਸਿੰਘ ਜ਼ੋਰਾਵਰ ਸਿੰਘ ਜੀ ਇਕੋ ਸਾਹਿਬਜ਼ਾਦੇ ਜੀ ਦੇ ਦੋ ਨਾਮ ਸਨ, ਇਕ ਨਾਮ ਹੈ ਤੇ ਇਕ ਅੱਲ ਹੈ। ਪਰ ਇਹ ਗਲ ਜ਼ਫਰਨਾਮੇ ਵਿਚ ਆਏ ਸ਼੍ਰੀ ਮੁਖ ਵਾਕ ਤੋਂ ਗ਼ਲਤ ਹੋ ਜਾਂਦੀ ਹੈ ਜਿੱਥੇ ਸਾਹਿਬਜ਼ਾਦੇ ਚਾਰ ਗਿਣੇ ਹਨ:—

'ਚਿਹਾ ਸ਼ੁਦ ਕਿ ਚੂੰ ਬੱਚਗਾਂ ਕੁਸ਼ਤ ਚਾਰ।
ਕਿ ਬਾਕੀ ਬਿਮਾਂਦਸਤ ਪੈਚੀਦਹ ਮਾਰ। [ਹਿ: ੧-੭੮.

੫. ਭਾਈ ਰਤਨ ਸਿੰਘ ਜੀ ਭੰਗੂ ਨੇ ਚਮਕੌਰ ਵਿਚ ਸ਼ਹੀਦ ਹੋਣ ਵਾਲੇ ਨਾਮ:—

ਬਾਬਾ ਜੁਝਾਰ ਸਿੰਘ ਜੀ ਤੇ ਬਾਬਾ ਜ਼ੋਰਾਵਰ ਸਿੰਘ ਜੀ ਦਿਤੇ ਹਨ।

ਸਰਹਿੰਦ ਦੇ ਸ਼ਹੀਦ ਬਾਬਿਆਂ ਦੇ ਨਾਮ ਨਹੀਂ ਦਿਤੇ। ਸੋ ਇਨ੍ਹਾਂ ਦੇ ਹਿਸਾਬ ਬਾਬਾ ਫਤਹ ਸਿੰਘ ਤੇ ਬਾਬਾ ਅਜੀਤ ਸਿੰਘ ਜੀ ਛੋਟੇ ਸਹੀ ਹੁੰਦੇ ਹਨ ਜਿਨ੍ਹਾਂ ਨੂੰ ਆਪ ਸ਼ੀਰ ਖੋਰ ਕਹਿੰਦੇ ਤੇ ਨਾਮ ਨਹੀਂ ਦਿੰਦੇ। ਸੋ ਸਾਖੀ ਨਾਲ ਇਹ ਗਲ ਮੇਲ ਖਾਂਦੀ ਹੈ।

੬. ਮਹਿਮਾ ਪ੍ਰਕਾਸ਼ (ਬਾ: ਸਰੂਪ ਦਾਸ ਵਾਲੇ) ਤੋਂ ਭੀ ਇਹੋ ਗਲ ਸਹੀ ਹੁੰਦੀ ਹੈ ਜੋ ਰਤਨ ਸਿੰਘ ਜੀ ਭੰਗੂ ਨੇ ਲਿਖੀ ਹੈ। ਉਹਨਾਂ ਨੇ ਲਿਖਿਆ ਹੈ ਕਿ 'ਦੋਨੋ ਛੋਟੇ ਸ਼੍ਰੀ ਬਾਬਾ ਫਤਹ ਸਿੰਘ ਜੀ ਸ਼੍ਰੀ ਬਾਬਾ ਰਣਜੀਤ ਸਿੰਘ ਜੀ ਕੋ ਹੁਕਮ ਹੂਆ ਜੋ ਤੁਸੀਂ ਆਗੇ ਚਲੋ। ਔਰ ਦੋਨੋਂ ਸਾਹਿਬਜ਼ਾਦੇ ਬੜੇ ਜੋ ਥੇ ਆਗੇ ਸ਼ਹੀਦ ਹੋ ਚੁਕੇ ਥੇ। ਚਮਕੌਰ ਜੀ ਦੇ ਰਾ ਹੈ ਦੋਨੋਂ ਸਾਹਿਬਾਂ ਦਾ ਨਾਮ ਸ਼੍ਰੀ ਬਾਬਾ ਜੁਝਾਰ ਸਿੰਘ ਜੀ ਸ਼੍ਰੀ ਬਾਬਾ ਜ਼ੋਰਾਵਰ ਸਿੰਘ ਜੀ'। ਮਹਿਮਾ ਪ੍ਰਕਾਸ਼ ਦਾ ਸੰਮਤ ੧੮੩੩ ਬਿਕ੍ਰਮੀ ਹੈ।

੭, ਤਵਾਰੀਖ ਖਾਲਸਾ ਵਿਚ ਇਹ ਕ੍ਰਮ ਦਿਤਾ ਹੈ:—

[ਬਾਕੀ ਟੂਕ ਦਖੋ ਅਗਲੇ ਪੰਨੇ ਦੇ ਹੇਠ]

ਸਾਹਿਬਜ਼ਾਦੇ। ਮਾਤ ਬਿਲੋਕਤਿ ਜਿਤ ਅਹਿਲਾਦੋ।ਬਸਨ ਬਿਭੂਖਨ ਪਾਇ ਨਵੀਨੇ। ਡੀਠ ਨ ਲਗਹਿ ਦਿਠੌਨਾ ਦੀਨੇ[1] ॥ ੨ ॥ ਕਰਹਿ ਦੁਲਾਰਨ ਦਾਈ ਦਾਏਂ[2]। ਪੁਰਿ ਨਰ ਨਾਰਿ ਹੇਰਿ ਹਰਖਾਏ। ਸੰਗਤਿ ਸਹਿਤ ਮਮੰ-ਦਨਿ ਬ੍ਰਿੰਦ। ਸੁਨਹਿ ਜਨਮ ਗੁਰ ਨੰਦ ਅਨੰਦ ॥ ੩ ॥ ਅਲੰਕਾਰ ਰਚਨਾ

[1](ਇਸ ਕਰਕੇ) ਕਾਲਾ ਦਾਗ਼ਾ ਲਾਇਆ। [2]ਦਾਈ=ਪਾਲਣ ਵਾਲੀ। ਦੁੱਧ ਚੁੰਘਾਉਣ ਵਾਲੀ। ਦਾਇਆ=ਖਿਡਾਵਾ।

[ਪਿਛਲੇ ਪੰਨੇ ਦੀ ਬਾਕੀ ਟੁਕ]

ਬਾਬਾ ਅਜੀਤ ਸਿੰਘ ਜੀ।
ਬਾਬਾ ਜੁਝਾਰ ਸਿੰਘ ਜੀ।
ਬਾਬਾ ਜ਼ੋਰਾਵਰ ਸਿੰਘ ਜੀ।
ਬਾਬਾ ਫਤਹ ਸਿੰਘ ਜੀ।

੮. ਮਿ: ਮੈਕਾਲਫ ਤੇ ਸ: ਖਜ਼ਾਨ ਸਿੰਘ ਜੀ ਨੇ ਜੋ ਕ੍ਰਮ ਦਿਤਾ ਹੈ ਸੋ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਵਾਲਾ ਹੀ ਹੈ:—

੯. ਕਨ੍ਹੱਯਾ ਲਾਲ, ਦੌਲਤ ਰਾਏ, ਸਾਧੂ ਗੋਬਿੰਦ ਸਿੰਘ ਜੀ ਆਦਿਕ ਲੇਖਕਾਂ ਨੇ ਇਹ ਕ੍ਰਮ ਦਿਤਾ ਹੈ:—

ਬਾਬਾ ਅਜੀਤ ਸਿੰਘ ਜੀ।
ਬਾਬਾ ਜੁਝਾਰ ਸਿੰਘ ਜੀ।
ਬਾਬਾ ਜ਼ੋਰਾਵਰ ਸਿੰਘ ਜੀ।
ਬਾਬਾ ਫਤਹ ਸਿੰਘ ਜੀ।

੧੦. ਜੋ ਕ੍ਰਮ ਸਰਹਿੰਦ ਵਿਚ ਸੀਨੇ ਬਸੀਨੇ ਸੇਵਾਦਾਰਾਂ ਦੇ ਯਾਦ ਆ ਰਿਹਾ ਹੈ* ਸੋ ਇਹੋ ਹੈ ਜੋ ਉਪਰ ਅੰਕ ੭ ਤੇ ੯ ਵਿਚ ਆਇਆ ਹੈ:—

੧੧. ਮਹਿੰਮਾ ਪ੍ਰਕਾਸ਼ ਵਾਰਤਕ ਦੇ ਰਚੇ ਜਾਣ ਦਾ ਸ੍ਰੰਮਤ ੧੭੯੮ ਹੈ ਇਨ੍ਹਾਂ ਨੇ ਪੁਸਤਕ ਦੇ ਅੰਤ ਵਿਚ ਬੰਸਾਵਲੀ ਗੁਰੂ ਘਰ ਦੀ ਦਿਤੀ ਹੈ ਉਸ ਵਿਚ ਕ੍ਰਮ ਇਹੋ ਦਿਤਾ ਹੈ ਜੋ ਸਰਹਿੰਦ ਵਿਚ ਸੀਨੇ ਬਸੀਨੇ ਆ ਰਿਹਾ ਹੈ। ਯਥਾ:—

ਬਾਬਾ ਅਜੀਤ ਸਿੰਘ ਜੀ।
ਬਾਬਾ ਜੁਝਾਰ ਸਿੰਘ ਜੀ।
ਬਾਬਾ ਜ਼ੋਰਾਵਰ ਸਿੰਘ ਜੀ।
ਬਾਬਾ ਫਤਹ ਸਿੰਘ ਜੀ।

ਹੁਣ ਤਕ ਦੀਆਂ ਮਿਲੀਆਂ ਗਵਾਹੀਆਂ ਤੋਂ ਇਹ ਉਗਾਹੀ ਸਭ ਤੋਂ ਪੁਰਾਤਨ ਹੈ ਤੇ ਲਿਖਣ ਵਾਲੇ ਨੇ ਸਪਸ਼ਟ ਲਿਖਿਆ ਹੈ, ਗੁਰ ਸ਼ੋਭਾ ਦੇ ਲੇਖ ਵਾਂਙੂ ਭਰਮ ਕੋਈ ਨਹੀਂ ਪੈਂਦਾ ਇਸ ਕਰਕੇ ਇਸੇ ਕ੍ਰਮ ਨੂੰ ਸਹੀ ਮੰਨਣਾ ਠੀਕ ਹੈ।

*ਬਜ਼ਾਰੀ ਸਰਦਾਰ ਮਾਨ ਸਿੰਘ ਜੀ।

ਬਿਧਿ ਨਾਨਾ। ਸੁਧਰਾਵਹਿੰ[1] ਦੇ ਦਰਬ ਮਹਾਨਾ। ਭਾਂਤਿ ਭਾਂਤਿ ਕੇ ਬਸਨ ਬਨਾਵਹਿੰ। ਗੁਰੂ ਰਿਝਾਵਨਿ ਕਾਰਨ ਲਯਾਵਹਿੰ ॥ ੪ ॥ ਕਲਗ਼ੀਧਰ ਘਰ ਉਤਸਵ ਘਨੇ। ਦਿਨ ਪ੍ਰਤਿ ਹੋਤਿ ਅਨੰਦ ਕੋ ਜਨੇ[2]। ਦਿਵਸ ਬਸੌਏ[3] ਕੋ ਬਡ ਮੇਲਾ। ਚਹੁੰ ਦਿਸ਼ਿ ਤੇ ਨਰ ਨਾਹਿ ਸਕੇਲਾ ॥ ੫ ॥ ਸ਼ਸਤ੍ਰ ਸਜਾਇ ਉਚ ਥਲ ਬੈਸੇ। ਬੀਚ ਸਭਾ ਕੇ ਰਘੁਵਰ ਜੈਸੇ। ਵਸਤ੍ਰ ਅਜਾਇਬ ਪੁੰਜ ਅਕੋਰ। ਅਰਪਤਿ ਆਨਿ ਦੁਊ ਕਰ ਜੋਰਿ॥ ੬ ॥ ਜੁਗ ਲੋਕਨਿ ਕੀ ਚਹਿੰ ਕੱਲਯਾਨਾ। ਦਰਸ਼ਨ ਦਰਸਹਿੰ ਭਾਵ ਮਹਾਨਾ। ਸੁਤ ਬਿਤ ਆਦਿ ਰਿਦੇ ਕਰਿ ਆਸ। ਖਰੇ ਹੋਇ ਭਾਖਤਿ ਅਰਦਾਸ ॥੭॥ ਤਨ ਅਰੋਗਤਾ ਜਾਚਤਿ ਸੋਈ। ਭਗਤਿ ਗਯਾਨ ਚਹਿੰ ਸੇਵਤਿ ਕੋਈ। ਲੋਕ ਹਜ਼ਾਰਹੁੰ ਦਰਸ਼ਨ ਕਰਿ ਕਰਿ। ਲਹੈਂ ਕਾਮਨਾ ਮੁਦ ਉਰ ਧਰਿ ਧਰਿ ॥ ੮ ॥ ਆਪ ਆਪਨੇ ਸਦਨ ਸਿਧਾਰੈਂ। ਚਹੁੰ ਦਿਸ਼ਿ ਮਹਿੰ ਸ਼ੁਭ ਸੁਜਸੁ ਪਸਾਰੈਂ। ਕੋਚਿਤ ਰਹੈਂ ਸਮੀਪ ਗੁਸਾਈਂ। ਸੇਵਤਿ ਚਰਨ ਕਮਲ ਸੁਖਦਾਈ ॥ ੯ ॥ ਸਾਹਿਬ-ਜ਼ਾਦਨ ਕੋ ਦਰਸੰਤੇ। ਕਰਹਿੰ ਦੁਲਾਰਨਿ ਅਨੰਦ ਵਧੈਤੇ। ਪੋਤ੍ਰਨ ਕੋ ਪ੍ਰਤਿ-ਪਾਰਨ ਆਛੇ। ਸ੍ਰੀ ਗੁਜਰੀ ਨਿਤ ਸ਼ੋਧਹਿ ਬਾਛੇ[4]॥੧੦॥ ਧਰਹਿ ਪ੍ਰੇਮ ਨਿਜ ਅੰਕ ਬਿਠਾਰਹਿ। ਬਾਰਿ ਬਾਰਿ ਮੁਖ-ਕਮਲ ਨਿਹਾਰਹਿ।–ਸੁਤ ਕੋ ਬੈਸ ਬ੍ਰਿੱਧਤਾ ਪਾਵਹਿ–। ਰਿਦੈ ਬਿਚਾਰਤਿ ਮੋਦ ਉਪਾਵਹਿ ॥ ੧੧ ॥ ਸ਼੍ਰੀ ਅਜੀਤ ਸਿੰਘ ਆਂਗਨ ਮਾਂਹੀ। ਪਾਇ ਬਿਭੁਖਨ ਸ਼ਬਦ* ਉਠਾਹੀਂ। ਕਰਹਿੰ ਹਕਾਰਨ ਨਿਕਟ ਬਿਠਾਵਹਿੰ। ਤਊ ਦੌਰਿ ਖੇਲਨਿ ਹਿਤ ਜਾਵਹਿੰ॥੧੨॥ ਮਾਤ ਸੁੰਦਰੀ ਸੁੰਦਰ ਨੰਦਨ। ਅਵਿਲੋਕਤਿ ਕਰਤਾ ਅਭਿਬੰਦਨ[5]। ਰੱਛਾ ਠਾਨਤਿ ਅਨਿਕ ਪੁਕਾਰਨਿ। ਦਧਿ ਓਦਨ[6] ਅਚਵਾਇ ਅਹਾਰਨਿ॥੧੩॥ ਪਿਤਾ ਸਮੀਪ ਜਾਤਿ ਜਿਹ ਸਮੋਂ। ਦੇਖਿ ਅਪਰ ਕੋ ਠਾਨਤਿ ਨਮੋਂ[7]। ਬਾਲਿਕ ਲੀਲਾ ਕਰਤਿ ਦਿਖਾਵਤਿ। ਸਭਿਹਿਨ ਕੇ ਮਨ ਮੋਦ ਉਪਾਵਤਿ ॥ ੧੪ ॥ ਸ੍ਰੀ ਜ਼ੋਰਾਵਰ ਸਿੰਘ ਲਘੁ ਬਯ ਮੈਂ। ਰਹੈਂ ਸਦਨ ਮਹਿੰ ਬ੍ਰਿੰਦਨ ਤਿਯ ਮੈਂ। ਵਧਤਿ ਦੇਹਿ ਨਿਸ ਦਿਨ ਪ੍ਰਤਿਪਾਰਹਿੰ। ਦਾਸੀ ਦੇਤਿ ਦਿਲਾਸ ਉਚਾਰਹਿੰ ॥ ੧੫ ॥ ਇਸ ਬਿਧਿ ਦੈ ਕਲਗ਼ੀਧਰ ਨੰਦਨ। ਦਰਸ਼ਨ ਦੇਤਿ ਕਰਤਿ

[1]ਬਣਵਾਉਂਦੇ ਹਨ। [2]ਜਣਾਵਣ ਵਾਲੇ। [3]ਵਸਾਖੀ। [4]ਸੁਖ ਮੰਗਦੀ ਹੈ। [5]ਦੇਖਣ ਵਾਲੇ ਨਮਸਕਾਰ ਕਰਦੇ ਹਨ। [6]ਦਹੀਂ ਚਾਵਲ। [7]ਹੋਰ (ਸਿਖਾਂ) ਨੂੰ (ਨਮੋ ਕਰਦਿਆਂ) ਦੇਖਕੇ ਨਮਸਕਾਰ ਕਰਦੇ ਹਨ। (ਅ) (ਜੇਹੜਾ) ਕੋਈ (ਸਾਹਿਬਜ਼ਾਦਿਆਂ ਨੂੰ) ਦੇਖਦਾ ਹੈ ਨਮਸਕਾਰ ਕਰਦਾ ਹੈ।

*ਪਾ:—ਬਸਤ੍ਰ।

ਅਭਿਬੰਦਨ ।ਹਸਤਿ ਹਸਾਵਤਿ ਲੀਲਾ ਠਾਨਤਿ।ਦਾਸ ਅਨੇਕ ਸਾਥ ਅਨੁਮਾਨਤਿ[1]–॥੧੬॥ ਜਬਿ ਸਤਿਗੁਰ ਅਲਸੂਨ ਉਜਾਰਾ । ਪਰੀ ਧਾਂਕ ਤਬਿ ਬਾਇਸ ਧਾਰਾ ।ਸਰਬ ਧਾਰ[2] ਤੇ ਤ੍ਰਾਸਤਿ*ਰਿਦੇ।–ਛੀਨਹਿ ਰਾਜ ਗੁਰੂ ਜਦ ਕਦੇ–॥ ੧੭ ॥ ਕੇਤਿਕ ਸੰਧਿ ਕਰੀ ਮਿਲਿ ਗਏ। ਸਾਹਿਬ ਕਰਾਮਾਤ ਲਖਿ ਲਏ। ਪਠਹਿੰ ਮੁਸਾਹਿਬ ਕੈ ਚਲਿ ਆਪ।ਦਰਸਹਿੰ ਬਦਨ ਪਾਪ ਗਨਖਾਪ ॥੧੮॥ਅਨਿਕ ਪੂਕਾਰ ਉਪਾਇਨ ਆਛੇ।ਪਠਤਿ ਰਹੇ ਗੁਰ ਸੋਂ ਰਸ ਬਾਛੇ।ਜੇ ਸੈਲਨ ਕੀ ਵਸਤੁ ਅਜਾਇਬ । ਬਾਰਿ ਬਾਰਿ ਭੇਜਹਿੰ ਢਿਗ ਸਾਹਿਬ॥੧੯॥ ਤਿਨਕੇ ਸੰਗ ਤਿਸੀ ਹੀ ਰੀਤ । ਕਲਗ਼ੀਧਰ ਵਰਤਹਿੰ ਹਿਤ ਚੀਤ। ਕ੍ਰਿਪਾ ਦ੍ਰਿਸ਼ਟਿ ਕੌ ਧਾਰਨ ਕਰੈਂ।ਰਾਜਨੀਤ ਕੇ ਬਸੌਂਤ ਉਚਰੈਂ॥੨੦॥ਕੇਤਿਕ ਧਰਹਿੰ ਦੁਸ਼ਟਤਾ ਮੰਦੇ । ਤੇ ਨਿਤ ਰਹਿੰ ਸਵਧਾਨ ਬਿਲੰਦੋਦੇ ਬੀਰਨਿ ਕੌ ਜੰਗ ਸਮਾਜੂ । ਰਾਖਹਿੰ ਤਯਾਰ–ਹੋਹਿੰ[3] ਕਬਿ ਕਾਜੂ–॥ ੨੧ ॥ ਨਰ ਅਨੰਦ ਪੁਰਿ ਬੇਮੁਖ ਜੇਈ । ਗੁਰ ਮਹਿਮਾਂ ਕੌ ਲਖੈਂ ਨ ਤੇਈ । ਉਰ ਮਹਿੰ ਡਰ ਧਰਿ ਕੁਮਤਿ ਗਵਾਰੇ। ਛੋਰਿ ਸ਼ਹਿਰ ਕੌ ਭਾਜਿ ਸਿਧਾਰੇ ॥੨੨॥ਅਪਰ ਗ੍ਰਾਮ ਪੁਰਿ ਮਹਿੰ ਚਲਿ ਬਾਸੇ । ਦੇਖਤਿ ਲੋਕ ਕਰਹਿੰ ਸਭਿ ਹਾਸੇ । ਕਹੂੰ ਜੀਵਕਾ ਹਾਥ ਨ ਆਈ । ਹਾਰੇ ਕਰਿ ਕਰਿ ਅਨਿਕ ਉਪਾਈ ॥ ੨੩ ॥ ਜਿਨ ਪਰ ਕੋਪ ਗੁਰਨਿ ਕੋ ਹੋਵੈ।ਲੋਕ ਪਲੋਕ ਤਿਨਹੁੰ ਕੋ ਖੋਵੈ[4]। ਇਹਾਂ[5]ਸਦਾ ਦਾਰਿਦ ਬਸਿ ਰਹੈਂ । ਮਾਂਗਹਿ ਨਹਿੰ ਬਿਰਾਟਕਾ[6] ਲਹੈਂ ॥ ੨੪ ॥ ਤਜੈਂ ਪ੍ਰਾਨ ਜਮਦੂਤ ਹਰੈਂਤੇ[7]।ਨਰਕ ਜਾਤਨਾ[8]† ਘਨੀ ਸਹੈਂਤੇ।ਜਿਨ ਤੇ ਲੇਹਿੰ ਗੁਰੂ ਮੁਖ ਫੇਰੀ। ਪ੍ਰਥਮ ਮਿੱਤ੍ਰ ਤਿਨ ਬਨਿ ਹੈਂ ਬੈਰੀ[9]॥ ੨੫ ॥ ਜਹਾਂ ਜੇਵਰੀ ਪਿਖਿ ਕਰ ਘਾਲਹਿ[10]।ਤਹਿੰ ਤੂਰਨ ਦਾਰੁਨ ਹ੍ਵੈ ਬਯਾਲਹਿ[11]।ਜਹਾਂ ਲੇਨਿ ਹਿਤ ਕੰਚਨ ਭਾਕਹਿੰ । ਤਹਿੰ ਤਤਕਾਲ ਮ੍ਰਿਠ ਹ੍ਵੈ ਖਾਕਹਿ॥੨੬॥ ਦੌਰਤਿ ਇਹਾਂ ਲਖਹਿੰ ਮੁਦ ਲੈਹੈਂ[12]। ਅਨਿਕ ਭਾਂਤਿ ਤਹਿੰ ਸਾਸਨ ਪੈਹੈਂ । ਦੁਖ ਦਾਇਕ ਹ੍ਵੈ

---

[1]ਨਾਲ ਦੇ ਦਾਸ ਅਨੇਕ ਤਰ੍ਹਾਂ ਨਾਲ ਅਨੁਮਾਨ ਕਰਦੇ ਹਨ (ਅ)……ਸਤਿਕਾਰ ਕਰਦੇ ਹਨ। [2]ਸਾਰੀਆਂ ਧਾਰਾਂ (ਦੇ ਰਾਜੇ)। [3]ਹੋਣਗੇ। [4]ਨਾਸ਼ ਹੋ ਜਾਂਦਾ ਹੈ। [5]ਇਸ ਲੋਕ ਵਿੱਚ। [6]ਕੌਡੀ। [7]ਪਕੜਦੇ ਹਨ। [8]ਤਾੜਨਾ। [9]ਪਹਿਲਾਂ ਤਾਂ ਉਹਨਾਂ ਦੇ ਮਿੱਤ ਹੀ ਵੈਰੀ ਬਣ ਜਾਂਦੇ ਹਨ। [10]ਜਿੱਥੇ ਵੇਖਕੇ ਰੱਸੀ ਹੱਥ ਪਾਉਂਦੇ ਹਨ। [11]ਸਰਪ।[11]ਦੌੜਦੇ ਹਨ ਇਹ ਜਾਣਕੇ ਕਿ ਇੱਥੇ ਤਾਂ ਆਨੰਦ ਲਵਾਂਗੇ।

*ਪਾ:–ਸਰਬ ਤ੍ਰਾਸ ਕੋ ਧਾਰਤਿ । †ਪਾ:–ਜਾਚਨਾ।

ਹੈਂ ਸੁਰ ਸਾਰੇ। ਜਥਾ ਚੋਰ ਕੋ ਚਹਿੰ ਸਭਿ ਮਾਰੇ॥੨੭॥ਛੋਰਿ ਅਨੰਦਪੁਰਿ ਕੋ ਜੋ ਗਏ। ਤਿਨ ਕੋ ਦੁਖਦ ਸਕਲ ਥਲ ਭਏ। ਨਹਿੰ ਕਿਨਹੂੰ ਕੀਨੋ ਸਨਮਾਨੂ। ਦੁਖਤਿ ਛੁਧਤਿ ਸੋ ਭਏ ਮਹਾਨੂੰ॥੨੮॥ਥਕਤਿ ਹੋਇ ਥਿਰ ਕੈ ਜਹਿੰ ਕਹਾਂ। ਚਿੰਤਾਤੁਰ ਵਯਾਕੁਲ ਮਨ ਮਹਾਂ। ਬਹੁਰ ਅਨੰਦਪੁਰਿ ਕੋ ਚਲਿ ਆਏ। ਪਰੀ ਬਿਪਤ ਦੀਰਘ ਭ੍ਰਮਪਾਏ॥ ੨੯ ॥ ਹੁਇ ਨਿਰਲਾਜ ਬਸੇ ਹਿਤ ਜੀਵਾ। ਲਾਗੇ ਕਰਨ ਅਹਾਰ ਸਦੀਵਾ। ਕਿਤਿਕ ਬਰਖ ਇਸ ਭਾਂਤਿ ਬਿਤਾਏ।ਚੁਨਿ ਚੁਨਿ ਚੋਰ ਸਭੈ ਗਹਿ ਘਾਏ॥੩੦ ॥ ਜੋਤਿਕ ਭਾਜ ਸ਼ਹਿਰ ਤੇ ਗਏ। ਭੂਖ ਮਰਤਿ ਫਿਰ ਆਵਤਿ ਭਏ। ਦਿਨ ਪ੍ਰਤਿ ਅਧਿਕ ਅਧਿਕ ਪਰਤਾਪਾ। ਵਧੈ ਗੁਰਨਿ ਕੋ ਦੁਸ਼ਟਨਿ ਖਾਪਾ ॥ ੩੧ ॥ ਕਬਹੂੰ ਘਨੀ ਸੈਨ ਹੁਇ ਜਾਵੈ।ਰਹੈਂ ਨਿਕਟ ਚਹੁੰ ਦਿਸ਼ਿ ਸਿਖ ਆਵੈਂ। ਕਬਹੂੰ ਅਪਨੇ ਸਦਨ ਸਿਧਾਰਹਿੰ। ਸੁਤ ਬਨਿਤਾ ਕੋ ਨੇਹ ਸੰਭਾਰਹਿੰ॥੩੨॥ ਚਾਕਰ ਕਬਹੁ ਘਨੇ ਹੁਇ ਜਾਇੰ।ਕਬਹੁ ਦਰਬ ਲੇ ਘਰਹੁ ਸਿਧਾਇੰ। ਗੁਰ ਕੇ ਸੰਗ ਜੰਗ ਕਬਿ ਹੋਇ। ਕਬਹੂੰ ਕਰਹਿੰ ਸੈਧਿ ਰਿਪੁ ਜੋਇ॥ ੩੩ ॥ ਕਬਹੁ ਅਖੇਰ ਬ੍ਰਿਤ ਕੋ ਕਰੈਂ। ਦੁੰਦਭਿ ਬਜਹਿ ਸੁਭਟ ਸੰਗ ਚਰੈਂ। ਮਨ ਭਾਵਤਿ ਬਿਚਰਤਿ ਬਹੁ ਕਾਨਨ। ਸ਼ੱਤ੍ਰੁਨਿ ਤ੍ਰਾਸ ਨਾਦ ਸੁਨਿ ਕਾਨਨਿ॥੩੪॥ਗ੍ਰਾਮ ਨਗਰ ਜੋ ਮਗ ਮਹਿੰ ਆਵੈ। ਮਿਲਹਿ ਭੇਟ ਦੇ ਸੀਸ ਨਿਵਾਵੈ। ਸੋ ਅਪਨੀ ਰੱਛਨਾ ਕਰਿ ਲੇਤਿ। ਤਿਹ ਕੋ ਸੁਭਟ ਤ੍ਰਾਸ ਨਹਿੰ ਦੇਤਿ॥ ੩੫ ॥ ਅਕਰੈ[1] ਅਹੰਕਾਰ ਤੇ ਜੋਇ। ਆਗੇ ਨਿਕਸ ਨ ਨਰਮੀ* ਹੋਇ। ਤਿਨ ਘਰ ਤੇ ਦਧਿ ਦੁਗਧ ਨਿਕਾਰੈਂ।ਗਹੈਂ ਛਾਂਗ[2] ਜੋਤਿਕ ਹੁਇ,ਮਾਰੈਂ ॥੩੬॥ ਕਾਸ਼ਟ ਘਾਸ ਜਿ ਸੰਚਸੋ ਹੋਇ। ਛੀਨ ਲੇਤਿ ਬਸ ਚਲੈ ਨ ਕੋਇ। ਕਰਤੇ ਰਹੈਂ ਉਤੇਗ ਪੁਕਾਰ। ਬੋਲੈ ਬਹੁਤ, ਖਾਹਿ ਸੋ ਮਾਰ[3] ॥੩੭ ॥ ਇਸ ਪ੍ਰਕਾਰ ਨਿਜ ਤੋਜ ਟਿਕਾਯੋ। ਸਭਿ ਰਾਜਨਿ ਮਨ ਤ੍ਰਾਸ ਉਪਾਯੋ। ਸਿਖ ਸੰਗਤਿ ਨਿਤ ਵਧਹਿ ਬਿਸਾਲਾ। ਸਤਿਗੁਰ ਦਰਸ਼ਨ ਕਰਹਿੰ ਸੁਖਾਲਾ ॥ ੩੮ ॥ ਦੀਪਮਾਲ ਵੈਸਾਖੀ ਜੋਇ। ਦਿਨ ਇੱਤ੍ਰਾਦਿ ਪੁਰਬ ਕੋ ਹੋਇ।ਚਹੁੰ ਦਿਸ਼ਿਨਿ ਤੇ ਚਲਿਚਲਿ ਆਵਹਿੰ। ਕਰਿ ਦਰਸ਼ਨ ਬਾਛਤਿ ਕੋ ਪਾਵਹਿੰ ॥ ੩੯ ॥ ਬਸਨ ਬਿਭੂਖਨ ਦਰਬ ਬਿਸਾਲਾ। ਹਯ ਹੱਥਯਾਰ ਆਦਿ ਵਥੁ ਜਾਲਾ। ਅਰਪਹਿੰ ਗੁਰ ਪਗ

[1]ਆਕੜੈ। [2]ਬੱਕਰੇ। [3]ਜੋ ਬਹੁਤ ਬੋਲੇ ਉਹ ਮਾਰ ਖਾਂਦਾ ਹੈ।

*ਸ਼ੁਧ ਪਾਠ–ਨੰਮ੍ਰੀ–ਜਾਪਦਾ ਹੈ।

ਪੰਕਜ ਪਾਸ। ਅਨਿਕ ਬਿਧਿਨਿ ਕੀ ਕਰਿ ਅਰਦਾਸ॥੪੦॥ ਕੌ ਤੂਸ਼ਨ ਹੀ ਮਨ ਕਰਿ ਜਾਚੇ। ਕੌ ਕਰ ਜੋਰਤਿ ਬਾਕ ਉਬਾਚੇ। ਸਗਰੇ ਪਾਇੰ ਕਾਮਨਾ ਗੁਰ ਤੇ। ਕਰਹਿੰ ਪ੍ਰੇਮ ਪਦ ਪੰਕਜ ਉਰ ਤੇ॥ ੪੧॥ ਕੇਤਿਕ ਸੁਮਤਿ ਭੁਗਤਿ ਕੌ ਪਾਵੈਂ। ਸਤਿ ਸੰਗਤਿ ਮਿਲਿ ਦਿਵਸ ਬਿਤਾਵੈਂ।ਕੇਚਿਤ ਕਰਤਿ ਪ੍ਰੇਮ ਤੇ ਸੇਵਾ। ਜਿਸ ਤੇ ਰੀਝਹਿੰ ਸ਼੍ਰੀ ਗੁਰਦੇਵਾ॥ ੪੨॥ ਕਰਾਮਾਤਿ ਆਦਿਕ ਸਭਿ ਪਾਇ। ਬ੍ਰਹਮ ਗਯਾਨ ਮਹਿੰ ਰਹਿੰ ਲਿਵਲਾਇ। ਸ਼ਤ੍ਰੂ ਮਿੱਤ੍ਰ ਮਹਿੰ ਬ੍ਰਿਤੀ ਸਮਾਨਾ। ਰਾਚੇ ਏਕ ਰੰਗ ਤਜਿ ਨਾਨਾ ॥੪੩॥ਕੌ ਕੌ ਗਿੰਨੀ-ਅਹਿ, ਤਰੇ ਅਨੇਕ। ਭਉਜਲ ਉਬਰੇ ਪਾਇ ਬਿਬੇਕ। ਸਿੱਧਾਂ ਸਰਬ ਪਾਇ* ਆਨੰਦੇ। ਗੁਰ ਸੇਵੇ ਜਿਨ, ਭਾਗ ਬਿਲੰਦੇ॥੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਸ਼੍ਰੀ ਗੁਰ ਪ੍ਰਤਾਪ' ਪ੍ਰਸੰਗ ਬਰਨਨੰ ਨਾਮ ਪੰਚ ਚੱਤ੍ਵਾਰਿੰਸਤੀ ਅੰਸੂ॥ ੪੫॥ ੪੬. [ਦਿਲਾਵਰ ਖਾਂ ਦੇ ਪੁੱਤ੍ਰ ਦੀ ਚੜ੍ਹਾਈ]।

ਦੋਹਰਾ॥ ਸ਼੍ਰੀ ਜੀਤੋ ਸਤਿਸੰਗ ਕੌ ਸੇਵਹਿ ਤਿਸਹਿ ਪ੍ਰਕਾਰ। ਅਸਨ ਬਸਨ ਕੌ ਦੇਤਿ ਹੈ ਕਰਿ ਉਰ ਭਾਵ ਉਦਾਰ†॥ ੧॥ ਚੌਪਈ॥ ਮਧੁਰ ਸਲਵਨ ਤੁਰਸ਼ ਯੁਤਿ ਸ੍ਵਾਦ। ਕਰਵਹਿੰ ਬਿੰਜਨ ਚਾਵਰ ਆਦਿ। ਪਾਇਸ ਬਨਹਿ ਪਾਇ ਬਿਚ ਮੇਵੇ। ਅਥਿਤਨ ਕੌ ਹਕਾਰਿ ਬਹੁ ਦੇਵੇ॥ ੨॥ ਚਾਹਤਿ ਚਿਤ ਪ੍ਰਸੰਨਤਾ ਪਤਿ ਕੀ। ਨਿੰਮ੍ਰੀ ਰਹੈ ਸਦਾ ਗਤਿ ਮਨ ਕੀ। ਪਿਖਹਿ ਨਗਨ ਕੌ ਬਸਨ ਉਢਾਵਹਿ। ਇਮ ਸੰਤਨਿ ਸਿਖ ਸੇਵ ਕਮਾਵਹਿ॥੩॥ ਪਤਿ ਮੂਰਤਿ ਉਰ ਮਹਿੰ ਦ੍ਰਿੜ੍ਹ ਵਾਸੀ। ਨਿਸ ਦਿਨ ਪ੍ਰੇਮ ਵਧਯੋ ਅਬਿਨਾਸ਼ੀ।ਅਧਿਕ ਰਹੈ ਦਰਸ਼ਨ ਕੀ ਲਾਲਸ। ਸੇਵਾ ਕਰਤਿ ਨ ਠਾਨਹਿੰ ਆਲਸ॥ ੪॥ ਇਮ ਸ਼੍ਰੀ ਜੀਤੋ ਕੌ ਲਖਿ ਭਾਊ। ਬਸੀ ਪ੍ਰੇਮ ਗੁਰ ਸਹਿਜ ਸੁਭਾਊ। ਮੰਦਿਰ ਤਿਸ ਕੌ ਚਲਿ ਕਰਿ ਆਏ। ਅਭਿਲਾਖਾ ਪੂਰਨ ਸਮੁਦਾਏ॥ ੫॥ ਤਿਥ ਨਵਮੀ ਤਬਿ ਸੁਰ ਗੁਰ ਵਾਰ[੧]। ਬਸੇ ਨਿਸਾ ਮਹਿੰ ਕਰੁਨਾ ਧਾਰਿ। ਸੰਤਤਿ ਕੇਰ ਕਾਮਨਾ ਜਾਨੀ। ਪ੍ਰੇਮ ਬਸੀ ਹੁਇ ਪੂਰਨ ਠਾਨੀ॥ ੬॥ ਦੀਨ ਰਿਦੇ ਤਿਹ ਮੋਦ ਘਨੇਰਾ। ਸਫਲ ਮਨੋਰਥ ਕਰਿ ਤਿਸ ਬੇਰਾ। ਸਕਲ ਜਾਮਨੀ ਮਹਿਲ ਬਿਤਾਈ। ਆਏ ਵਹਿਰ ਹੋਤਿ ਅਰੁਣਾਈ॥ ੭॥ ਸੌਚ ਸ਼ਨਾਨ ਠਾਨਿ ਗੁਰ ਪੂਰੇ। ਬੈਠੇ ਦੇ ਦਰਸ਼ਨ ਮੁਖ ਰੂਰੇ।ਭਈ ਸਗਰਭਾ ਦੂਜੀ ਵਾਰ। ਸ਼੍ਰੀ ਜੀਤੋ ਮਨ ਅਨੰਦ ਉਦਾਰ॥੮॥ਜ਼ੋਰਾਵਰ ਸਿੰਘ ਸੁੰਦਰ ਸੋਹੈ। ਖੇਲਤਿ

[੧]ਵੀਰਵਾਰ। *ਪਾ:—ਤਜਾਗ। †ਸਤਿਸੰਗ ਦੀ ਸੇਵਾ ਸਤਿਗੁਰਾਂ ਨੇ ਆਪਣੇ ਮਹਿਲਾਂ ਤੋਂ ਹੀ ਕਰਵਾਈ ਹੈ। ਕਿਤਨਾ ਵਧੀਕ ਗੁਰ ਸਿੱਖਾਂ ਵਿਚ ਇਹ ਭਾਵ ਲੋੜੀਏ।

ਬਿਚਰਤਿ ਪਗ ਬਲ ਹੋਹੇ। ਜ਼ੇਵਰ ਜ਼ੇਬ ਜਵਾਹਰ ਜਰੇ। ਦੌਰਤਿ ਅੰਗਨਿ ਨਾਦਤਿ ਖਰੇ[1] ॥ ੯ ॥ ਦੁਤੀ ਅਜੀਤ ਸਿੰਘ ਬਿਚਰੰਤੇ। ਦਾਸੀ ਦਾਸ ਸਾਥ ਰਖਿਯੰਤੇ। ਮਿਲ ਦੈ ਕ੍ਰਾਤਾ ਖੇਲਤਿ ਕਬੈ। ਸੁੰਦਰਤਾ ਸਰੀਰ ਮੈਂ ਸਬੈ॥੧੦॥ ਪਿਖਹਿੰ ਸੰਗਤਾਂ ਹਰਖਹਿੰ ਬੰਦਹਿੰ।ਸੁੰਦਰ ਸਤਿਗੁਰਬੰਸ ਬਿਲੰਦਹਿ। ਜਹਿੰ ਕਹਿੰ ਦੇਸ਼ ਬਿਦੇਸ਼ਨਿ ਬਿਖੈ। ਕਰਹਿੰ ਸਰਾਹਨ ਪੁਨ ਪੁਨ ਪਿਖੈਂ॥੧੧॥ਸ਼੍ਰੀ ਗੁਜਰੀ ਜੁਗ ਪੌਤ੍ਰ ਹਕਾਰੈ।ਬਾਰਿਬਾਰਿ[2]ਕਰਿਪਾਸਿਬਿਠਾਰੈ।ਬਸਨ ਬਿਭੂਖਨ ਅੰਗ ਸੁਧਾਰਹਿ। ਹੇਰਿ ਹੇਰਿ ਕਰਿ ਆਨੰਦ ਧਾਰਹਿ॥੧੨॥ ਨਿਜ ਹਾਥਨਿ ਅਚਵਾਇ ਅਹਾਰਾ।ਕਰਹਿ ਸਪ੍ਰੇਮ ਪੌਤ੍ਰ ਪ੍ਰਤਿਪ੍ਰਾ।ਦੋਨਹੁੰਬਿਚਰਤਿ ਕਬਿ ਚਲਿ ਆਵੈਂ।ਸਾਥ ਅਦਾਬ ਪਿਤਹਿ[3]ਸਿਰ ਨਾਵੈਂ॥੧੩॥ ਨਿਕਟ ਬਿਠਾਇ ਕਹੈਂ ਗੁਰਪੂਰੇ।[4]ਹੋਹਿ ਸ਼ਸਤ੍ਰ ਧਾਰੀ ਜੁਗ ਸੂਰੇ।ਤੁਰਕ ਰਿਪੁਨ ਕੌ ਦੈਹੈਂ ਤ੍ਰਾਸਾ। ਰਣ ਠਾਨਹਿੰ ਬਹੁ ਕਰਹਿੰ ਬਿਨਾਸ਼ਾ[5] ॥੧੪॥ ਇਸ ਪ੍ਰਕਾਰ ਜੁਗ ਸਾਹਿਬ ਜ਼ਾਦੇ। ਬਧਹਿ ਸ਼ਰੀਰ ਹੋਹਿੰ ਅਹਿਲਾਦੇ। ਸ਼੍ਰੀ ਕਲਗ਼ੀਧਰ ਸੈਨ ਸਮੇਤਾ। ਚਢਹਿੰ ਅਖੇਰ ਬ੍ਰਿਤ ਕੋ ਹੇਤਾ ॥ ੧੫ ॥ ਬੇਮੁਖ ਹੋਹਿੰ ਲੂਟ ਤਿਹ ਲੇਹੀ। ਰੱਛਹਿੰ, ਮਿਲਹਿ ਆਨਿ ਕਰਿ ਜੇਹੀ। ਦੂਰ ਦੂਰ ਲੌ ਤੇਜ ਬਿਸਾਲਾ।ਬਿਦਤ ਭਯੋ ਸਭਿ ਮਹਿ ਤਿਸ ਕਾਲਾ ॥ ੧੬ ॥[6]ਭੀਮਚੰਦ ਕੀ ਕਰੀ ਸਹਾਇ। ਅਲਫ ਖਾਨ ਕੋ ਦੀਨਿ ਭਜਾਇ'। ਤਿਸ ਕੌ[7] ਤੁਰਕ ਬਿਚਾਰਤਿ ਰਹੇ। ਲਰਨਿ ਗੁਰੂ ਸੰਗ ਕੋ ਚਿਤ ਚਹੇ॥੧੭॥ਮਹਾਂਬੀਰ ਬਰ ਜਾਨਹਿੰ ਮਨ ਮਹਿੰ। ਦੇਤਿ ਨ ਅਰਨ[8] ਅਰਿਨਿ ਕੌ[9]ਰਨ ਮਹਿੰ। ਹੁਤੋ ਦਿਲਾਵਰ ਖਾਨ ਪਠਾਨ। ਪੰਚਹਜ਼ਾਰੀ ਮਨਸਬਵਾਨ[10]॥੧੮॥ਸੁਨਿ ਗੁਰ ਜਸੁ ਕੌ ਤਿਸਹਿ ਨ ਸਹਜੈ। [11]ਪਠੌਂ ਬਾਹਿਨੀ ਮੈਂ' ਤਬਿ ਕਹਜੈ। ਇਮ ਕਹਿ ਤਮਾਰੀ ਕੀਨਿ ਬਿਲੰਦ। ਬਹੁ ਸਮੁਝਾਇ ਪਠਾਯੋ ਨੰਦ[12] ॥੧੯॥[13]ਜਾਹੁ ਸੈਨ ਲੈ ਸੁਭਟ ਹਜ਼ਾਰ। ਲਰਿ ਕਰਿ ਲੇਹੁ ਅਨੰਦਪੁਰਿ ਮਾਰਿ। ਜੋ ਕਰਿ ਦੈਹੈਂ ਦਰਬ ਘਨੇਰੇ। ਲੈ ਕਰਿ ਤਜਿ ਆਵਹੁ ਤਿਸ ਬੇਰੇ ॥ ੨੦ ॥ ਨਤੁ ਸੰਗ੍ਰਾਮ ਕੀਜੀਅਹਿ ਭਾਰੀ'।ਸੁਨਿ ਪਿਤ ਤੇ ਹੋਯੋ ਤਬਿ ਤਮਾਰੀ। ਗੁਲਕਾਂ ਗਨ ਬਰੂਦ ਬਰਤਾਈ।ਬੀਨ ਬੀਨ ਜੋਧਾ ਸਮੁਦਾਈ ॥ ੨੧ ॥ ਦੁੰਦਭਿ ਕੋ ਬਜਾਇ ਤਬਿ ਚਾਲਾ। ਮਗ ਅਨੰਦ ਪੁਰਿ ਕੇ ਪਗ ਘਾਲਾ।–ਸਭਿ ਗਿਰਪਤਿ ਤੇ ਧਨ ਕੌ ਲੈਨਾ–। ਆਦਿ

[1]ਔਰਗੀ ਤਰ੍ਹਾਂ ਸ਼ਬਦ ਕਰਦੇ ਹਨ (ਜ਼ੇਵਰ)। [2]ਬਲਿਹਾਰ ਬਲਿਹਾਰ ਹੋਕੇ। [3]ਅਦਬ ਨਾਲ ਪਿਤਾ ਜੀ ਨੂੰ। [4]ਤਿਸ (ਬਾਤ) ਨੂੰ। [5]ਅਛਨ। [6]ਵੈਰੀ ਨੂੰ। [7]ਔਹਦੇ ਵਾਲਾ। [8]ਪੁੱਤ੍ਰ ਨੂੰ।

ਦਿਲਾਵਰ ਖਾਂ ਬਡ ਸੈਨਾ[1]॥੨੨॥ਗੁਰ ਦਿਸ਼ਿਪਠਨੋ ਪੁੱਤ੍ਰ ਕੋ ਪਹਿਲੇ।–ਇਤ ਤੇ ਜ਼ੋਰ ਸਰਬ ਕੋ ਲਹਿ ਲੇ[2]–। ਇਹ ਬਿਧਿ ਉਰ ਮਹਿੰ ਧਾਰਿ ਗੁਮਾਨੀ। ਭੇਜਨੋ ਨੰਦਨ ਕਰਿ ਅਗੁਵਾਨੀ॥ ੨੩ ॥ 'ਜਾਇ ਅਨੰਦ ਪੁਰਿ ਨਿਸ ਮਹਿੰ ਲਰਿਈ। ਸਭਿ ਇਕ ਬਾਰਿ ਹੇਲ ਕੋ ਕਰਿਈ'। ਇਹ ਮਸਲਤ ਕਰਿ ਪੂਤ ਪਠਾਨ। ਭਯੋ ਅਰੂਢਨਿ ਸੈਨ ਮਹਾਨ[3]॥ ੨੪ ॥ ਸਰਿਤਾ ਪਾਰ ਹੁਤੋ ਤਿਸ ਡੇਰਾ। ਭਈ ਜਾਮਨੀ ਤਿਮਰ ਘਨੇਰਾ। ਦੈਕ ਘਰੀ ਬੀਤੀ ਜਬਿ ਜਾਨੀ। ਸ਼ੀਘ੍ਰ ਤੁਸਾਰ ਭੀ ਚਮੂੰ ਮਹਾਨੀ ॥੨੫॥ ਚਲਿ ਕਰ ਸਰਿਤਾ ਕੇ ਤਟ ਆਏ। ਸੀਤ ਕਾਲ ਠਰਿਗੋ ਕਰ ਪਾਏ[4]। ਕੋ ਨਰ ਹੇਰਿ ਅਨੰਦ ਪੁਰਿ ਆਯੋ।ਪਹੁੰਚਨੋ ਜਹਿੰ ਗੁਰ ਪੌਰ ਸੁਹਾਯੋ ॥੨੬॥ ਚਹੂੰ ਦਿਸ਼ਨਿ ਮਹਿੰ ਬਹੁ ਭਕਰਾਈ। ਚੌਂਕੀ ਦੇਤਿ ਬੀਰ ਸਮੁਦਾਈ। ਦ੍ਵਾਰਪਾਲ ਆਲਮ ਤਹਿੰ ਖਰਨੋ। ਤਿਹ ਕੋ ਸੰਗ ਜਸੂਸ[5] ਉਚਰਨੋ ॥ ੨੭ ॥ 'ਕਹਾਂ ਪਰੇ ਹੋ ਸੁਪਤਿ ਸੁਖਾਰੇ ? ਆਯੋ ਤੁਰਕਨ ਦਲ ਬਲ ਭਾਰੇ।ਸੁਧਿ ਹਜ਼ੂਰ ਕੋ ਦਿਹੁ ਇਸ ਕਾਲਾ।ਬਨੈਂ ਸੁਚੇਤ ਸਮੈਂ ਨ ਬਿਸਾਲਾ[6]॥ ੨੮ ॥ ਸੁਨਿ ਆਲਮ ਦਲ ਕੋ ਆਗਵਨੂ। ਤੂਰਨ ਪ੍ਰਵਿਸ਼ਨੋ ਅੰਤਰ ਭਵਨੂ।ਕਰੁਨਾ ਸਿੰਧੁ ਪ੍ਰਯੰਕ ਸੁਹਾਏ। ਹੁਤੋ ਮਹਾਂ ਸੁਖ ਮੈਂ ਸੁਪਤਾਏ॥੨੯॥ ਚਰਨ ਕਮਲ ਸੁੰਦਰ ਜੁਗ ਦਰਸੇ। ਮਰਦਤਿ ਸਨੈ ਸਨੈ ਕਰ ਪਰਸੇ। ਭਏ ਪ੍ਰਬੋਧਤਿ[7] ਅੰਗ ਹਿਲਾਏ। ਬੂਝਨੋ 'ਕਵਨ ਚਰਨ ਕਰ ਲਾਏ?'॥੩੦॥ਹ੍ਵੈ ਠਾਂਢੋ ਕਰਿ ਜੋਰਿ ਅਲਾਯੋ।'ਪ੍ਰਭੂ ਜੀ ਤੁਰਕਨ ਕੋ ਦਲ ਆਯੋ। ਚਹਤਿ ਅਨੰਦਪੁਰਿ ਬਿਖੈ ਪ੍ਰਵੇਸ਼।ਠਾਂਢੋ ਸਰਿਤਾ ਪਾਰ ਅਸ਼ੇਸ਼[8]॥ ੩੧॥ ਹੁਕਮ ਆਪਨੋ ਸੁਭਟਨ ਦੀਜੈ। ਬਨਹਿੰ ਸੁਚੇਤ ਹੋਤ ਰਣ ਕੀਜੈ[9]। ਸ਼੍ਰੀ ਮੁਖ ਤੇ ਤਤਛਿਨ ਫੁਰਮਾਯੋ। 'ਨਰ ਗਨ ਪਠਿ ਸਭਿ ਦੇਹੁ ਜਗਾਯੋ'॥ ੩੨॥ ਸੁਨਿ ਕਰਿ ਆਲਮ ਤੂਰਨ ਧਰਿ ਕੈ। ਚਮੂੰ ਬਿਲੰਦ ਜਗਾਵਨ ਕਰਿ ਕੈ। ਬਾਜ ਉਠਨੋ ਰਣਜੀਤ ਨਗਾਰਾ। ਪਰਨੋ ਸ਼ੋਰ ਪੁਰਿ ਮੈਂ ਤਬਿ ਭਾਰਾ ॥ ੩੩॥ ਨੰਦਚੰਦ ਤੇ ਆਦਿਕ ਜੋਧਾ। ਤਤਛਿਨ ਸਾਜੀ ਹੁਇ ਧਰਿ ਕ੍ਰੋਧਾ[10]। ਦਯਾਰਾਮ ਪ੍ਰੋਹਤ ਜੁਤਿ ਆਯੋ। ਕਲਗ਼ੀਧਰ ਢਿਗ ਸੀਸ ਨਿਵਾਯੋ॥੩੪॥

[1]ਦਿਲਾਵਰ ਦੀ ਵੱਡੀ ਸੈਨਾ ਆਦਿਕ ਨੇ ਅਨੰਦਪੁਰ ਦੇ ਰਸਤੇ ਪੈਰ ਰੱਖੇ ਕਿ ਸਾਰਿਆਂ ਰਾਜਿਆਂ ਤੋਂ ਧਨ ਲੈਣਾ ਹੈ। [2]ਇਧਰੋਂ ਭਾਵ ਗੁਰੂ ਜੀ ਵਲੋਂ ਸਾਰਿਆਂ ਦੇ ਜ਼ੋਰ ਦਾ ਪਤਾ ਲਗ ਜਾਏਗਾ। [3]ਮਹਾਨ ਸੈਨਾ ਸਮੇਤ। [4]ਹੱਥ ਪੈਰ ਠਰ ਗਏ। [5]ਖੁਫੀਆ ਖਬਰ ਲਿਆਉਣ ਵਾਲੇ ਨੇ। [6]ਬਹੁਤਾ ਸਮਾਂ ਨਹੀਂ (ਹੁਣ)। [7]ਸਾਵਧਾਨ ਹੋਏ, ਜਾਗੇ। [8]ਸਾਰਾ ਹੀ। [9]ਕ੍ਰੋਧ ਧਾਰ ਕੇ (ਫੌਜ) ਤਿਆਰ ਕਰ ਲਈ।

ਦੇਖਤਿ ਹੁਕਮ ਕੀਨਿ ਗੁਰ ਪੂਰੇ। 'ਗਮਹੁ ਅੱਗੁ ਲੈ ਕਰਿ ਸਭਿ ਸੂਰੇ।ਮਾਰਹੁ ਦੁਸ਼ਟਨਿ ਸਮੁਖ ਤੁਫੈਗੇ। ਤੀਨੋ ਤਹਾਂ ਭਾਨਜੇ ਸੈਗੇ' ॥ ੩੫ ॥ ਅਪਰ ਮੁਖੀ ਜੋਧਾ ਸਭਿ ਚਾਲੇ।ਬਾਜੇ ਦੁੰਦਭਿ ਨਾਦ ਬਿਸਾਲੇ। ਸ਼ਲਖੈਂ ਛੁਟੀ ਤੁਫੈਗਨ ਕੇਰੀ। ਤੜਭੜ ਭੀ ਇਕ ਬਾਰ ਘਨੇਰੀ ॥ ੩੬ ॥ ਗਰਜੇ ਜੋਧਾ ਸ਼ਬਦ ਉਤੈਗਾ। ਪਰਸੋ ਸ਼ੋਰ ਭਾਰੋ ਇਕ ਸੈਗਾ[1]। ਨਿਕਸੇ ਵਹਿਰ ਨਗਰ ਤੇ ਤਬੈ। ਸ਼ਲਖ ਤੁਫੈਗਨ ਕੀ ਕਰਿ ਸਬੈ ॥੩੭॥ ਸ਼੍ਰੀ ਪ੍ਰਭੁ ਮਾਨਵ ਅਪਰ ਪਠਾਯੋ। ਸਕਲ ਬਾਹਿਨੀ ਕੋ ਸਮੁਝਾਯੋ।–ਰੋਕਹੁ ਦੁਸ਼ਟਨ ਕੋ ਚਲਿ ਆਗਾ। ਹਤੋ ਤੁਫੈਗ ਜੈਗ ਬਡ ਜਾਗਾ[2] ॥ ੩੮ ॥ ਸੁਨਿ ਸੁਨਿ ਬੀਰ ਚੌਂਪ ਕਰਿ ਭਲੇ। ਸਵਧਾਨ ਬਨਿ ਆਗੇ ਚਲੇ। ਬਾਜੇ ਭੇਰਿਨਿ ਕੇ ਭੁੰਕਾਰਾ।ਊਚੇ ਧੌਂਸਨਿ ਕੇ ਧੁੰਕਾਰਾ ॥ ੩੯ ॥ ਬੀਰ ਬ੍ਰਿੰਦ ਕੇ ਬੋਲ ਬਕਾਰਾ[3]। ਉਠੇ ਤੁਰੰਗਨ ਕੇ ਹਿਣਕਾਰਾ। ਤੁਪਕ ਅਵਾਜ਼ ਉਠੈ ਇਕ ਵਾਰਾ। ਉਠਸੋ ਨਾਦ ਸਰਿਤਾ ਕੋ ਪਾਰਾ ॥ ੪੦ ॥ ਇਕ ਤੌ ਸੀਤ ਕਾਲ ਬਡ ਪਾਰਾ[4]। ਭਏ ਪਿੰਗ ਸਮ ਥਿਰ ਜਲ ਪਾਰਾ[5]। ਹਾਥ ਪਾਵ ਜੜ੍ਹ ਸਮ ਹੁਇ ਗਏ। ਸ਼ਸਤ੍ਰ ਉਠਾਇ ਸਕੇ ਨਹਿੰ ਲਏ[6]॥੪੧॥ਦੁਤੀਏ ਗੁਰ ਦਲ ਕੋ ਬਡ ਸ਼ੋਰ। ਏਕੈ ਬਾਰਿ ਭਯੋ ਬਡ ਜ਼ੋਰ[7]। ਹੁਇ ਭੈ ਭੀਤ ਜੀਤ ਨਹਿੰ ਜਾਨੀ।–ਨਾਹਕ ਹੋਇ ਸਭਿਨਿ ਕੀ ਹਾਨੀ–॥ ੪੨ ॥ ਖਾਨ ਦਿਲਾਵਰ ਸੁਤ ਕੇ ਪਾਸ। ਅਸ ਮਸਲਤ ਬੋਲੇ ਧਰਿ ਤ੍ਰਾਸ। 'ਗੁਰ ਕੇ ਸੈਗ ਜੈਗ ਕੋ ਕਰਨੋ। ਨਹਿੰ ਆਛੀ ਲਖਿ ਹੁਇ ਅਬਿ ਮਰਨੋ ॥ ੪੩॥ ਸ਼ੂੰਨ ਭਏ[8] ਤ੍ਰਨ ਪਾਰੇ[9] ਪਰੇ। ਸ਼ਸਤ੍ਰ ਨ ਉਠਹਿੰ ਊਚ ਕਰ ਕਰੇ[10]। ਸਰਿਤਾ ਬਿਖੈ ਬਰਹਿੰ ਜਿਸ ਕਾਲ।ਬਿਨ ਹੀ ਮਾਰੇ ਹੁਇ ਭਟ ਕਾਲ[11]॥੪੪॥ ਕਸੋਂ ਨਾਹਕ ਦੇਤੇ ਹੋ ਪ੍ਰਾਨ। ਉਤ ਤੇ ਪਹੁੰਚੀ ਸੈਨ ਮਹਾਨ। ਜਿਸ ਮਹਿੰ ਊਚੀ ਪਰੀ ਪੁਕਾਰ। ਕੌ ਜਾਨਹਿ ਹੁਇ ਕਿਤਿਕ ਹਜ਼ਾਰ ॥ ੪੫ ॥ ਛੀਨ ਲੈਹਿੰਗੇ ਲਯ ਹਥਿਯਾਰ।ਕਰੋ ਸਮੁਖਸੋ ਲੈਹੈਂ ਮਾਰ।ਤੁਝ ਕੋ ਭਾਖਹਿੰ[12]ਸਭਿ

[1]ਇਕੱਠਾ ਹੀ। [2]ਗੋਲੀਆਂ ਮਾਰੋ (ਤੇ) ਜੈਗ ਵਡੇ ਥਾਂ (ਤੇ ਮਚਾਓ) ਭਾਵ ਸ਼ਹਿਰੋਂ ਦੂਰ ਅਗੇ ਵਧਕੇ। (ਅ) ਵਡਾ ਜੈਗ ਲੱਗਣ ਲਗਾ ਹੈ। [3]ਸੂਰਮਿਆਂ ਦਾ ਉਤਸਾਹ ਭਰਿਆ ਸ਼ੋਰ। [ਸੰਸ:, ਬੁਕਾਰ=ਸ਼ੇਰ ਦੀ ਗੱਜ]। [4]ਪਾਲਾ। [5]ਜਲ ਦੇ ਪਾਰ ਖੜੇ (ਵੈਰੀ) ਪਿੰਗਲੇ ਵਾਂਙੂ ਹੋ ਰਹੇ ਹਨ। [6]ਸ਼ਸਤ੍ਰ ਚਾ ਕੇ ਹੱਥਾਂ ਵਿੱਚ ਫੜ ਨਹੀਂ ਸਕਦੇ। [7]ਬੜੇ ਜ਼ੋਰ ਦਾ। [8]ਸੁੰਨ ਹੋ ਗਏ। [9]ਪਾਲੇ। [10]ਹੱਥ ਉੱਚਾ ਕਰਕੇ ਸ਼ਸਤ੍ਰ ਨਹੀਂ ਫੜੇ ਜਾਂਦੇ। [11]ਸੂਰੇ ਮਰਨਗੇ। [12]ਕਹਿਣਗੇ।

ਅਨਜਾਨਾ।ਨਾਹਕ ਦਏ ਜਾਇ।ਜਿਸ ਪ੍ਰਾਨ'॥੪੬॥ਮਿਲਿ ਖਾਨਨਿ ਸਮੁਝਾਵਨਿ ਕਰਜੋ। ਲਖਿ ਗੁਰ ਬੀਰ ਬਲੀ ਉਰ ਡਰਜੋ।ਰਹਜੋ ਠਟਕ ਤਬਿ ਨਦੀ ਕਿਨਾਰੇ। ਨਹੀਂ ਪਾਵ[1] ਕੋ ਜਲ ਮਹਿ ਡਾਰੇ॥੪੭॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁੱਤੇ 'ਦਿਲਾਵਰ ਖਾਨ ਪੁੱਤਰ' ਪ੍ਰਸੰਗ ਬਰਨਨੰ ਨਾਮ ਖਸ਼ਟ ਚਤ੍ਵਾਰਿੰਸਤੀ ਅੰਸੂ ॥ ੪੬ ॥

੪੭. [ਖਾਨਜ਼ਾਦੇ ਦੀ ਭਾਜੜ ਤੇ ਬਰਵਾ ਲੁਟਣਾ]।

ਦੋਹਰਾ।ਪੁੱਤ੍ਰ ਦਿਲਾਵਰ ਕੋ ਤਬੈ ਬਨਿ ਕਾਤੁਰ ਭੈਭੀਤ।ਗੁਰ ਪ੍ਰਤਾਪ ਦੀਰਘ ਲਖਜੋ,ਤਜੀ, ਆਸ ਨਹਿ ਜੀਤ[2]॥੧॥ ਭੁਜੰਗ ਪ੍ਰਯਾਤ ਛੰਦ ॥ ਪਰਜੋ ਭੂਰ ਪਾਰੋ[3] ਸੁ ਪਿੰਗੀ[4] ਸਮਾਨੰ।ਸੁਨਜੋਂ ਸ਼ੋਰ ਦੂਜੇ ਚਮੂੰ ਕੇ ਮਹਾਨੰ। ਬਿਨਾ ਜੰਗ ਤੇ ਤ੍ਰਾਸ ਕੋ ਭੂਰ ਧਾਰੇ। ਮਿਲੇ ਸ਼ੁਮ ਸੋਫੀ[5] ਸਿਪਾਹੀ ਡਰਾਰੇ ॥ ੨ ॥ ਬਿਨਾ ਸ਼ਸਤ੍ਰ ਝਾਰੇ ਭਏ ਏਲ੍ਹ ਜੈਸੇ। ਮਹਾਂ ਮੂੜ੍ਹ ਗੀਦੀ ਚਲੇ ਭਾਜਿ ਤੈਸੇ। 'ਗੁਰੂ ਜੰਗ ਬੀਚੰ ਜਬੈ ਆਪ ਆਵੈ। ਕਹੋ ਕੌਨ ਜੋਧਾ' ਸੁ ਬੀਰੰ ਥਿਰਾਵੈ॥ ੩ ॥ ਪਰਾਜੈ ਕਰੈ[6] ਛੋਰਿ ਤੀਖੇ ਸੁ ਤੀਰੰ'।ਇਮੰ ਬੋਲਤੇ ਜਾਤਿ ਭਾਜੇ ਸੁ ਬੀਰੰ।ਯਥਾ ਸ਼ੇਰ ਸੂਤੋ ਉਠਹਿ ਜਾਗ ਸੋਈ। ਕਰੀ[7] ਬ੍ਰਿੰਦ ਭਾਗੈਂ ਬਿਨਾ ਲਾਜ ਹੋਈ ॥ ੪ ॥ ਦੋਹਰਾ ॥ ਚਲਤਿ[10] ਪੰਥ ਮੈਂ ਆਇਗੋ ਬਰਵਾ ਗ੍ਰਾਮ ਸੁ ਨਾਮ। ਕਰਿ ਮਸਲਤ ਲੂਟਜੋ ਤਬੈ ਬਸਹਿ ਜਿਤਿਕ ਤਹਿ ਧਾਮ॥੫॥ਭੁਜੰਗ ਪ੍ਰਯਾਤ ਛੰਦ॥ ਨਹੀਂ ਲੋਕ ਜਾਨੈ ਭਜੇ ਭੀਰੁ ਹ੍ਵੈ ਕੈ। ਲੁਟਜੋ ਗ੍ਰਾਮ ਕੋ ਜੋਰ ਮੂਢੰ ਜਨੈਕੈ[11]। ਗੁਰੂ ਉਪਰੇ ਓਜ ਲਾਗਜੋ ਨ ਕੋਈ। ਬਲੀ ਹੀਨ ਜਾਨਜੋ ਲੁਟਜੋ ਗ੍ਰਾਮ ਸੋਈ[12]॥

---

[1]ਪੈਰ। [2](ਲੜਾਈ ਛੱਡ) ਦਿੱਤੀ (ਕਿ) ਜਿੱਤ ਦੀ ਆਸ ਨਹੀਂ ਹੈ। (ਅ) ਜਿੱਤ ਨਾ ਹੁੰਦੀ (ਦੇਖ ਕੇ) ਲੜਾਈ ਦੀ ਆਸ ਛੱਡ ਦਿੱਤੀ। [3]ਪਾਲਾ। [4]ਪਿੰਗਲੇ। [5][ਅ:, ਸ਼ੁਮ=ਭੈੜੇ ਸ਼ਗਨਾਂ ਵਾਲਾ। ਸੋਫੀ=ਪਸ਼ਮ ਪਹਿਨਣ ਵਾਲਾ। ਸੂਫੀ ਨਾਮ ਫਕੀਰ ਦਾ ਭੀ ਹੈ]। ਪੰਜਾਬੀ ਦੇ ਮੁਹਾਵਰੇ ਵਿਚ ਸ਼ੁਮ=ਬਖੀਲ, ਕੰਜੂਸ ਨੂੰ ਕਹਿੰਦੇ ਹਨ ਤੇ ਸੋਫ਼ੀ=ਨਸ਼ਾ ਨਾ ਪੀਣ ਵਾਲੇ ਨੂੰ। ਸ਼ੁਮ ਸੋਫੀ ਇਕੱਠੇ ਪਦ ਦਾ ਭਾਵ ਹੈ ਬਦਸ਼ਗਨਾ ਤੇ ਕੰਜੂਸ ਕਿਉਂਕਿ ਦਾਰੂ ਪੀਣ ਵਾਲੇ ਸੂਫੀ ਨੂੰ ਆਪਣੇ ਵਿਚ ਕੰਟਕ ਤੇ ਬਦਸ਼ਗਨਾ ਸਮਝਦੇ ਹਨ ਤੇ ਸ਼ੁਮ ਨੇ ਵੀ ਪੀਣੀ ਨਹੀਂ ਕਿਉਂਕਿ ਫੇਰ ਪਿਆਉਣੀ ਪੈਂਦੀ ਹੈ ਤੇ ਪਿਆਉਂਣੀ ਨਹੀਂ ਕਿਉਂਕਿ ਪੈਸੇ ਖਰਚਣੇ ਪੈਂਦੇ ਹਨ। ਕਵੀ ਜੀ ਦਾ ਕਟਾਖਸ਼ ਇਹ ਹੈ:-ਸ਼ੁਮ=ਓਹ ਆਦਮੀ ਜੋ ਬੀਰਤਾ ਦੇ ਕੰਮਾਂ ਵਿਚ ਬਦਸ਼ਗਨਾ ਹੈ ਤੇ ਸੋਫੀ ਜੋ ਬੀਰਤਾ ਰੂਪੀ ਨਸ਼ੇ ਤੋਂ ਸੱਖਣਾ ਹੈ। (ਅ) ਦੂਜੇ ਵਾਸਤੇ ਤਾਂ ਖਰਚੇ ਕੁਛ ਨਾਂ ਤੇ ਆਪ ਬਣ ਠਣ ਕੇ ਰਹੇ ਇਹੋ ਜੇਹੇ ਆਦਮੀ ਲਈ ਭੀ ਮੁਹਾਵਰਾ ਹੈ ਕਿ ਇਹ ਤਾਂ ਸ਼ੁਮਸੋਫੀ ਹੈ। [6]ਹਿਰਨ।ਭਾਵ ਕਮਜ਼ੋਰ ਦਿਲ। [7]ਜੁਧ ਕਰਨ ਵਾਲਾ। [8]ਹਰਾ ਦੇਂਦਾ ਹੈ, ਜਿਤ ਲੈਂਦਾ ਹੈ। [9]ਹਾਥੀ। [10](ਪਠਾਣਾਂ ਨੂੰ)ਜਾਂਦਿਆਂ। [11]ਮੂਰਖਾਂ ਨੇ ਜੋਰ ਜਣਾਕੇ। [12]ਪਿੰਡ ਨੂੰ ਬਲਹੀਨ ਜਾਣ ਕੇ ਲੁੱਟਿਆ।

੬॥ ਜਥਾ ਬਾਨੀਓ ਮਾਸ ਕੋ ਨਾਂਹਿ ਖਾਵੈ। ਚਹੈ ਸ੍ਵਾਦ ਕੋ ਰੋਰ ਕੋ ਰਿੰਧ ਖਾਵੈ[1]। ਤਥਾ ਮੂਢ ਕੀਨੀ ਉਜਾਰਨੋ ਸੁ ਗ੍ਰਾਮੰ। ਲਹਨੋ ਅੰਨ ਆਦਿਕ ਜਿਤੀ ਸੌਜ ਧਾਮੰ॥੭॥ ਜਥਾ ਮੱਤ ਹਾਥੀ ਡਰੇ ਸ਼ੇਰ ਹੇਰੇ[2]। ਮ੍ਰਿਗੀ ਔਰ ਪੈ ਜ਼ੋਰ ਘਾਨੈ ਘਨੇਰੇ[3]। ਦਰੈ ਪਾਇ ਸੈਗਾ[4], ਤਥਾ ਗ੍ਰਾਮ ਮਾਰਾ। ਗੁਰੂ ਸਾਵ-ਧਾਨੀ ਪਿਖੀ[5] ਤ੍ਰਾਸ ਧਾਰਾ ॥ ੮ ॥ ਨਰਾਜ ਛੰਦ॥ ਭੁਲਾਨ[6] ਆਨ ਗ੍ਰਾਮ ਕੋ ਬਿਲੋਕਿ ਡੇਰ ਕੀਨਿਓਂ।ਗੁਰੂ ਗੁਬਿੰਦ ਸਿੰਘ ਕੀ ਨ ਓਰ ਡੀਠ ਦੀਨਿਓਂ। ਕ੍ਰਿਪਾ ਨਿਕੇਤ ਕੀ ਕ੍ਰਿਪਾ* ਕ੍ਰਿਪਾਨ ਕੇਤੁ ਜਾਂਹਿਕੇ[7]। ਕਹੋ ਸੁ ਕੌਨ ਦੂਸਰੋ ਬਿਗਾਰ ਕਾਜ ਤਾਂਹਿ ਕੇ ॥ ੯ ॥ ਭਲਾਨ ਗ੍ਰਾਮ ਮੈਂ ਮੁਕਾਮ ਏਕ ਦੋਇ ਕੀਨਿਯਾਂ। ਪਲਾਇ ਫੇਰ ਮੂਢ ਗੇ ਸੁ ਧੀਰ ਛੋਰਿ ਦੀਨਿਯਾਂ। ਪਿਤਾ ਸਮੀਪ ਜਾਇਕੈ ਨਿਵਾਇ ਸੀਸ ਬੈਠਿਓ। ਨ ਬਾਕ ਆਇ ਤੁੰਡ ਤੇ ਸਲਾਜ ਧਾਮ ਪੈਠਿਓ[8] ॥੧੦॥ ਸਭਾ ਮਝਾਰ ਖਾਨ ਕੀ ਜਬੈ ਨ ਬੈਨ ਪ੍ਰਾਹਿ ਕੋ[9]। ਗੁਲਾਮ ਧਾਮ ਤੌਨ ਕੋ ਹੁਸੈਨ ਨਾਮ ਤਾਹਿਕੋ[10]।ਦਿਲਾਵਰੈ ਪਠਾਨ ਪਾਸ ਓਜ ਆਪ ਤੋਲਿਓ। ਹੰਕਾਰ ਧਾਰਿ ਕ੍ਰੂਰ ਕੋ[11] ਗ਼ਰੂਰ ਸੰਗ ਬੋਲਿਓ ॥ ੧੧ ॥ 'ਗੁਰੂ ਗੁਬਿੰਦ ਸਿੰਘ ਪੈ ਪੁਰੇ ਅਨੰਦ ਜਾਇਹੌਂ।ਬਰੌਂ[12] ਸੁ ਦੂਣ ਤਾਂਹਿ ਮਾਰਿ ਦੂਨ ਦ੍ਰਬ[13] ਲਯਾਇਹੌਂ।ਕਰੌਂ ਸੁ ਜੀਤ ਜ਼ੋਰ[14] ਮੈਂ ਬਿਲੰਦਦੰਡ ਦੇਇਹੈ[15]।ਨਹੀਂ ਤ ਲੋਹ ਕ੍ਰੋਹ ਕੋ ਸੁ ਸੀਸ ਆਪ ਲੇਇ ਹੈ[16]॥੧੨॥ਸੁ ਦੇਇ ਮੋਹਿ ਆਗਿਆ ਸਮੇਤ ਬ੍ਰਿੰਦ ਬਾਹਿਨੀ।ਸਿਧਾਇ ਸ਼ੀਘ੍ਰ ਜੀਤ ਹੌਂ ਫਰੈਕ ਬਾਹਿ ਦਾਹਣੀ[17]। ਦਿਲਾਵਰਾ ਪਠਾਨ 'ਸਾਧ ਸਾਧ' ਤਾਂਹਿ ਭਾਖਿਯੋ। ਉਛਾਹਿ ਕੋ ਬਿਸਾਲ ਧਾਰਿ ਜੰਗ ਕੋ ਭਿਲਾਖਯੋ॥੧੩॥ਸਮੂਹ ਸੈਨਤਯਾਰਦ੍ਵੈ ਹਜ਼ਾਰਸੰਗਦੀਨਿਯਾਂ।

---

[1]ਰੋੜਾਂ ਨੂੰ ਰਿੰਨ੍ਹ ਕੇ ਖਾਂਦਾ ਹੈ ਇਹ ਉਦਾਹਰਨ ਬਚਿਤ੍ਰ ਨਾਟਕ ਵਿੱਚੋਂ ਹੈ:—ਸਾਲਿਨ ਰਸ ਜਿਮ ਬਾਨੀਯੋ ਰੋਰਨ ਖਾਤ ਬਨਾਇ। [2]ਸ਼ੇਰ ਵੇਖਕੇ ਡਰਿਆ ਹੋਇਆ। [3]ਬਹੁਤਾ ਜ਼ੋਰ ਪਾਂਵਦਾ ਹੈ (ਹਾਥੀ)। [4]ਪੈਰਾਂ ਨਾਲ ਦਲਣਾ ਕਰੇ (ਹਾਥੀ)। [5]ਸ਼੍ਰੀ ਗੁਰੂ ਜੀ ਦੀ ਸਾਵਧਾਨਤਾ ਦੇਖਕੇ। [6]ਨਾਮ ਪਿੰਡ ਦਾ। [7]ਜਿਸ ਦੇ ਝੰਡੇ ਵਿਚ ਕ੍ਰਿਪਾਨ (ਦਾ ਚਿੰਨ੍ਹ) ਹੈ ਉਸ (ਕਲਗ਼ੀਧਰ ਪਰ) (ਕ੍ਰਿਪਾ ਦੇ ਨਿਕੇਤ=) ਕ੍ਰਿਪਾ ਦੇ ਘਰ ਵਾਹਿਗੁਰੂ। ਦੀ ਕ੍ਰਿਪਾ ਹੈ। (ਅ) (ਕ੍ਰਿਪਾਨ ਕੇਤੁ=ਅਸਿਧੁਜ ਭਾਵ) ਅਕਾਲ ਪੁਰਖ ਜੋ (ਕ੍ਰਿਪਾ ਨਿਕੇਤ=) ਕ੍ਰਿਪਾ ਦਾ ਘਰ ਹੈ ਉਸ ਦੀ ਕ੍ਰਿਪਾ ਜਿਸ ਦੇ ਉਤੇ ਹੈ। [8]ਸਹਿਤ ਲੱਜਿਆ ਦੇ ਘਰ ਵਿਚ ਵੜਿਆ। [9]ਕਹਿਆ ਕੋਈ। [10]ਤਿਸਦੇ ਘਰ ਦਾ ਨੌਕਰ ਹੁਸੈਨ ਨਾਮ ਸੀ ਤਿਸਦਾ। [11]ਬਹੁਤੇ ਹੰਕਾਰ ਨੂੰ ਧਾਰਕੇ। [12]ਪ੍ਰਵੇਸ਼ ਕਰਕੇ। [13]ਦੁਗਣਾ ਧਨ। [14]ਜੱਤ ਕੇ ਅਧੀਨ ਕਰਾਂਗਾ। [15]ਬਹੁਤਾ ਦੰਡ (ਦਾ ਧਨ) ਦੇਵੇਗਾ। [16]ਲੋਹ (=ਸ਼ਸਤ੍ਰਾਂ) ਦਾ ਕ੍ਰੋਧ ਆਪਣੇ ਸਿਰ ਤੇ ਲਵੇਗਾ। [17]ਫਰਕਦੀ ਹੈ ਭੁਜਾ ਸੱਜੀ (ਮੇਰੀ)। *ਪਾ:—ਕ੍ਰਿਪਾ ਨਿਕੇਤ ਗੋਪਤਾ।

ਬਰੂਦ ਬਿੰਦ ਗੋਰੀਯਾਂ, ਖਤੰਗ, ਚਾਂਪ ਚੀਨਿਯਾਂ[1]। ਗ਼ਰੂਰ ਭੂਰ ਸੂਰਮਾਨ ਬੀਨ ਬੀਨ ਲੀਨਿਯੋਂ।ਤੁਰੰਗ ਜ਼ੀਨ ਤੰਗ ਐਂਚਿ ਐਂਚਿ[2] ਤਮਾਰ ਕੀਨਿਯੋ। ॥ ੧੪॥ ਅਰੂਢ ਹ੍ਵੈ ਬਜਾਇ ਦੁੰਦਭਾਨ ਬਿੰਦ ਚਾਲਿਯੋ। ਪੁਰੇ ਅਨੰਦ ਸ਼੍ਰੀ ਗੁਰੂ ਅਨੰਦ ਮੈਂ ਬਿਸ਼ਾਲਯੋ[3]।ਜਬੈ ਪਠਾਨ ਪੂਤ ਸ਼ੁਧ[4] ਸ਼ੋਰ ਕੋ ਮਹਾਨਯੋ। ਅਧੀਰ ਹੋਇ ਭੀਰੁ ਭੇ ਭਲਾਨ ਕੋ ਪਲਾਨਯੋਂ ॥ ੧੫॥ਬਿਲੋਕਿ ਦੂਰਦੂਰ ਲੌ ਦਿਵਾਨ ਨੰਦ ਚੰਦ ਹੀ। ਥਿਰੇ ਲਰੇਨ ਹੇਤੁ ਸੋ ਲਏ ਚਮੂੰ ਬਿਲੰਦ ਹੀ। ਉਡੀਕ ਕੀਨਿ ਸ਼ੱਤ੍ਰੁ ਕੀ ਬਚਿੱਤ੍ਰ[5] ਜੰਗ ਦੇਨ ਕੋ। ਪਰਾ[6] ਬਨਾਇ ਸੈਨ ਕੋ ਅਗਾਊ ਆਇ ਲੈਨ ਕੋ ॥ ੧੬ ॥ ਸੁਨਯੋ ਜਬੈ ਪਲਾਇਗੋ ਬਿਜੈ ਲਈ ਮਹਾਨ ਕੋ।ਅਨੰਦ ਹ੍ਵੈ ਸੁ ਜੀਤ ਕੋ ਬਜਾਇ ਕੈ ਨਿਸ਼ਾਨ[7] ਕੋ।ਤੁਫੰਗ ਬਿੰਦ ਛੋਰਿਯਾਂ ਅਵਾਜ਼ ਦੂਰ ਦੂਰ ਮੋਂ।ਗ਼ਰੂਰ ਭੂਰ ਪੂਰ ਕੈ ਗਰੂਰ*ਨੂਰ ਸੂਰਮੇ[8] ॥ ੧੭॥ ਸਮਾਜ ਪੰਜ ਗਾਜ ਕੈ[9] ਪੁਰੇ ਅਨੰਦ ਕੋ ਮੁਰੇ। ਧਰੇ ਅਨੰਦ ਕੋ ਸਬੈ ਜੈਕਾਰ ਦੀਹ ਕੋ ਕਰੇਂ। ਪ੍ਰਵੇਸ਼ ਹ੍ਵੈ ਅਸ਼ੇਸ਼ ਹੀ ਵਿਸ਼ੇਸ਼ ਜੀਤ ਪਾਇਕੈ। ਤੁਰੰਗ ਆਪ ਆਪਨੇ ਸੁ ਥਾਨ ਮੈਂ ਟਿਕਾਇ ਕੈ ॥ ੧੮ ॥ ਰਹੀ ਸੁ ਜਾਮ ਜਾਮਨੀ ਕ੍ਰਿਪਾ ਨਿਕੇਤ[10]ਜਾਨਿ ਕੈ।ਤਬੈ ਸੁ ਤਮਾਖਿ ਨੀਂਦਕੋ ਸ਼ਨਾਨਸੋਚ ਠਾਨਿ ਕੈ। ਧਰੇ ਸ਼ਰੀਰ ਚੀਰ ਕੋ ਸੁ ਬੀਰ ਦੇਹਿ ਧੀਰਜੈ। ਸਜਾਇ ਆਯੁਧਾਨ ਕੋ ਬਿਸਾਲ ਜਾਂਹਿ ਬੀਰਜੈ[11] ॥ ੧੯ ॥ ਪ੍ਰਤੀਖਤੈ ਨਿਜੈ ਦਲੈ ਬਲੈ ਬਿਲੰਦ ਜੋਗਕੋ[12]।ਪ੍ਰਭਾਤਿਲੋਂ ਪ੍ਰਭੂ ਥਿਰੇ ਨ ਜਾਨ ਕੌਨ ਢੰਗਕੋ[13]। ਅਰੂਢਿ ਮਾਰਤੰਡ[14] ਤੇ ਪ੍ਰਚੰਡ ਸੂਰ[15]ਆਇਕੈ।ਅਨੰਦ[16] ਨੰਦਚੰਦ ਆਦਿ ਬੰਦਨਾ

[1]ਧਨੁਖ ਦੇਖੇ। (ਅ) ਚੀਨੀ ਧਨੁਖ। [2]ਖਿੱਚ ਖਿੱਚ ਕੇ। [3]ਬੜੇ ਅਨੰਦ ਵਿਚ (ਹਨ)। [4]ਸੁਣਿਆਂ। [5]ਸੁਹਣਾ। [6]ਸਫ ਬੰਨ੍ਹ ਕੇ। [7]ਧੌਂਸੇ। [8]ਭਾਰੇ (ਗ਼ਰੂਰ=) ਹੰਕਾਰ ਵਿਚ ਭਰੇ ਜਾ ਕੇ ਰਣ ਦੇ ਵਡੇ ਬਲਵਾਨ ਸੂਰਮੇ [ਅ:, ਗ਼ਰੂਰ=ਹੰਕਾਰ। ਹਿੰ: ਗ਼ਰੂਰ ਨੂਰ=ਗ਼ਰੂ+ਗਨ+ਊਰ। ਗ਼ਰੂ=ਭਾਰੇ। ਰਨ=ਮੈਦਾਨ ਜੰਗ। ਊਰ=ਊਰਜ=ਬਲ]। (ਅ) ਵਡੇ ਹੰਕਾਰ ਵਿਚ ਭਰਕੇ ਵਡੇ ਚਮਕਾਰ ਵਾਲੇ ਸੂਰਮੇ। (ੲ) ਵਡੇ ਹੰਕਾਰ ਨਾਲ ਭਰਕੇ ਹੰਕਾਰ ਦੇ ਨੂਰ ਨਾਲ (ਚਮਕਦੇ) ਸੂਰੇ। [9]ਸਮੂਹ ਸੂਰਮਿਆਂਦਾ ਸਮਾਜ ਗੱਜਕੇ।[10]ਭਾਵ ਸ਼੍ਰੀਕਲਗੀਧਰ ਜੀ।[11]ਜਿਸਦਾ ਮਹਾਂ ਬਲ ਹੈ।[12]ਉਡੀਕਦੇ ਹਨ ਆਪਣੇ ਦਲ ਨੂੰ ਜਿਸਦਾ ਬਲ ਜੰਗ ਲਈ ਬਹੁਤ ਵਡਾ ਹੈ।[13]ਸਵੇਰ ਤਾਈਂ ਖੜੇ ਰਹੇ(ਯਾ ਟਿਕੇ ਰਹੇ) ਕੋਈ ਨਹੀਂ ਜਾਣਦਾ ਜੋ ਕਿਸ ਲਈ (ਖੜੇ ਹਨ), ਕਵਿ ਜੀ ਦੱਸਦੇ ਹਨ ਕਿ ਕਿਸੇ ਨੂੰ ਪਤਾ ਨਹੀਂ ਲਗਾ ਕਿ ਸ਼ਸਤ੍ਰ ਧਾਰਕੇ ਪਹਿਰ ਭਰ ਕਿਉਂ (ਖੜੇ) ਰਹੇ, ਹੁਣ ਸਮਝ ਸੱਕਣਾ ਤਾਂ ਖਰਾ ਕਠਨ ਹੈ। ਖਿਆਲ ਹੋ ਸਕਦਾ ਹੈ ਕਿ ਆਤਮ ਬਲ ਆਪਣੀ ਸੈਨਾ ਵਿਚ ਧਿਆਨ ਨਾਲ ਭਰਦੇ ਰਹੇ ਹਨ। [14]ਸੂਰਜ ਚੜ੍ਹੇ ਤੇ। [15]ਤੇਜ ਵਾਲੇ ਸੂਰਮੇ। [16]ਅਨੰਦ ਸਮੇਤ।

*ਪਾ:–ਕਟੂਰ।

ਸੁ ਗਾਇਕੈ॥੨੦॥ ਸੁਨਾਇ ਜੰਗ ਬਾਰਤਾ 'ਉਡੀਕ ਸ਼ੱਤ੍ਰੁ ਕੀਨਿਯਾ। ਭਯੋ ਨ ਆਇ ਸਾਮੁਹੇ ਬਿਸਾਲ ਤ੍ਰਾਸ ਭੀਨਿਯਾ। ਪ੍ਰਤਾਪੁ ਦੀਹੁ ਆਪਕੋ ਸਕੈ ਨ ਆਇ ਤੀਰ ਕੋ। ਪ੍ਰਸਿੱਧ ਦੇਸ਼ ਬ੍ਰਿੰਦ ਮੈਂ, ਸਹੈ ਸੁ ਕੌਨ ਤੀਰ ਕੋ॥ ੨੧॥ ਨਦੀ ਕਿਨਾਰ ਪਾਰ ਕੋ, ਨ ਪਾਇ ਨੀਰ ਬੋਰਿਓ[1]। ਅਧੀਰ ਭੀਰੁ ਭੂਰ ਹ੍ਵੈ ਉਛਾਹਿ ਜੁੱਧ ਛੋਰਸੋ[2]। ਕ੍ਰਿਪਾ ਨਿਧਾਨ ਸ਼ੁਧ[3] ਕਾਨ ਬੈਨ ਕੋ ਬਖਾਨਿਓ। 'ਸਹਾਇ ਸ਼੍ਰੀ ਅਕਾਲ ਕੀ ਬਿਸ਼ਾਲ ਤੇ[4] ਪਲਾਨਿਓ*॥੨੨॥ਮਹਾਨ ਮਾਨ ਹਾਨਿਯੋ[5] ਕ੍ਰਿਪਾਨ ਬਾਨ ਜੰਗ ਹੀ॥ਬਹੋਰ ਸ਼ੱਤ੍ਰੁ ਆਇ ਹੈਂ[6] ਮਚਾਇ ਦਾਇ ਜੰਗ ਹੀ[7]। ਸਮੇਤ ਬ੍ਰਿੰਦ ਸੈਨ ਸਾਵਧਾਨ ਹੀ ਰਹੀਜਿਯੋ। ਤੁਰੰਗ ਆਯੁਧਾਨ ਕੋ ਭਟਾਨ[8] ਬਾਂਟ ਦੀਜਿਯੋ'॥ ੨੩॥ ਪੁਰੇ ਅਨੰਦ ਮੈਂ ਅਨੰਦ ਯੌਂ ਬਿਲੰਦ ਹੋਇਓ। ਦਿਵਾਨ ਮੈਂ ਦਿਵਾਨ ਸਾਥ[9] ਯੌਂ ਪ੍ਰਭੂ ਪ੍ਰਭੋਇਓ[10]। ਉਤੈ ਪਠਾਨ ਕੋ ਗੁਲਾਮ ਜ਼ੋਰ ਸੈਨ ਆਇਓ[11]।ਹੁਸੈਨ ਨਾਮ ਜਾਸਕੋ ਪ੍ਰਤਾਪ ਕੋ ਜਨਾਇਓ॥੨੪॥ ਪੁਰਾ ਪਯਾਨਿ[12] ਆਨਿ ਕੈ ਅਵਾਨ ਗ੍ਰਾਮ[13] ਲੂਟਿਓ। ਭਯੋ ਜੁ ਕੋਇ ਸਾਮੁਹੇ ਸੁ ਠਾਨਿ ਜੰਗ ਕੂਟਿਓ।ਸਮਾਜ ਗ੍ਰਾਮ ਧਾਮ ਕੋ[14] ਸੁ ਛੀਨ ਛੀਨ ਲੀਨਿਓ।ਜਨਾਇ ਜ਼ੋਰ ਆਪਨੋ ਹੰਕਾਰ ਪੀਨ ਕੀਨਿਓ॥੨੫॥ ਬਹੋਰ ਡੱਢਵਾਰਿਯਾ[15]ਸੰਗਾਮ ਘਾਲਿ[16] ਜੀਤਿਓ।ਸੁ ਦੰਡ ਲੀਨ ਦਰਬ ਕੋ ਕੁਨੀਤਿ ਮੈਂ ਪ੍ਰਤੀਤਯੋ[17]। ਕਿਤੇਕ ਸੈਲਰਾਜ ਮੇਲ ਹੇਤੁ ਪਾਸ ਆਵਹੀਂ। ਸਮੂਹ ਤੇ ਸੁ ਲੇਤਿ ਦਾਮ[18] ਦੰਡ ਕੋ ਚੁਕਾਵਹੀ॥੨੬॥ਕਿਤੇਕ ਸੈਲਪਾਲ ਕੇ ਸੁ ਨੰਦ ਬੰਦ ਮੈਂ ਕਿਯੋ[19]।'ਬਿਲੰਦ ਦਰਬ ਦੇਹਿਂਗੇ ਤ ਛੋਰਿਹੈਂ' ਸੁਨੈ ਦਿਏ। ਕਟੌਚੀਆ ਕ੍ਰਿਪਾਲ ਭੀਮਚੰਦ ਜੋ ਕਲੂਰਿਯਾ। ਮਿਲੇ ਅਕੋਰ ਦੇਇ ਦੇਇ ਹੇਰਿ ਓਜ ਪੂਰਿਯਾ[20]†॥੨੭॥ਬਿਸਾਲ ਦੂਨ ਮੈਂ ਪ੍ਰਵੇਸ਼ ਲੂਟਲੂਟਲੀਨਿਓ। ਸਤ੍ਰਾਸ ਭੀਰ ਭੂਰ ਹ੍ਵੈ ਕਿਸੂ ਨ ਜੰਗ ਕੀਨਿਓ। ਮਹਾਨ ਅੰਨ ਛੀਨ ਛੀਨ

[1]ਨਦੀ ਦੇ ਪਾਰਲੇ ਕਿਨਾਰੇ ਤੇ (ਰਿਹਾ) ਉਸ ਨੇ ਜਲ ਵਿਚ ਪੈਰ ਭੀ ਨਾ ਡੋਬਿਆ। [2]ਸੁਣਕੇ। [3]ਭਾਰੀ ਸਹਾਇਤਾ ਨਾਲ। [4]ਹੰਕਾਰ ਨੂੰ ਨਾਸ਼ ਕਰਨਾ। [5]ਫੇਰ ਵੈਰੀ ਔਣਗੇ। [6]ਜੰਗ ਦਾ ਦਾਉ ਲਗਾ ਕੇ। [7]ਸੂਰਮਿਆਂ ਨੂੰ। [8]ਸਭਾ ਵਿਚ ਦਿਵਾਨ ਨੰਦ ਚੰਦ ਨਾਲ। [9]ਕਹਿਆ। [10]ਭਾਵ ਦਿਲਾਵਰਖਾਨ ਪਠਾਣ ਦਾ ਨੌਕਰ ਜੋੜ ਕੇ ਸੈਨਾ ਆ ਰਿਹਾ ਹੈ। [11]ਪਹਿਲਾਂ ਚਲ ਕੇ। [12]ਨਾਮ ਹੈ ਪਿੰਡ ਦਾ। [13]ਪਿੰਡ ਦੇ ਘਰਾਂ ਦਾ। [14]ਫਿਰ ਡਢਵਾਲੀਏ ਨੂੰ। [15]ਕਰ ਕੇ। [16]ਕੁਨੀਤੀ ਵਿਚ ਭਰੋਸੇ ਵਾਲਾ ਹੋਇਆ (ਹੁਸੈਨੀ) ਭਾਵ ਜ਼ੁਲਮ ਕਰਨ ਲੱਗਾ। [17]ਦਮੜੇ, ਰੁਪੱਯੇ। [18]ਪਹਾੜੀ ਰਾਜਿਆਂ ਦੇ ਪੁੱਤ੍ਰ ਕੈਦ ਕੀਤੇ। [19]ਪੂਰਾ ਬਲ ਵਾਲਾ ਦੇਖ ਕੇ।

*ਕਿੰਨਾਂ ਨਿੰਮ੍ਰਤਾ ਭਰਿਆ ਭਰੋਸਾ ਸਿਖਾ ਰਹੇ ਹਨ। †ਪਾ:—ਹੋਰਿਯੋ ਸੁ ਘੂਰਿਆ।

ਸੈਨ ਬਾਂਟ ਦੀਨਿਯੈ। ਰਿਦੈ ਗੁਰੂ ਪੂਰੋਨ ਕੋ[1] ਪ੍ਰਭਾਵ ਨਾਂਹਿ ਚੀਨਿਯੈ॥੨੮॥ ਕਰੈਤਿ ਕਾਜ ਖੋਟ ਕੋ ਬਿਚਾਰ ਕੋ ਨ ਠਾਨਿਯੈ। ਬਿਸਾਲ ਮੂਢ ਆਤਮਾ ਗ਼ੁਲਾਮ ਬੁੱਧਿਵਾਨਯੈ[2]।ਨਿਵੈਸਘਾਲਿ ਦੂਨਮੈਂ ਜਨਾਇਜੋਰਆਪਨੋ।ਖਸੋਟ ਲੇਤਿ ਕਾਹੂ ਕੋ ਮਹਾਨ ਦੋਤਿ ਤਾਪਨੋ[3]॥ ੨੯ ॥ ਬਿਨਾਇ ਦ੍ਵੈਸ਼ ਕੋਤਨੈਂ* ਕਰੈਤਿ ਓਤਪਾਤਿ ਕੋ[4]। ਸਤ੍ਰਾਸ ਹੋਇ ਦੂਣ ਮੈਂ ਨ ਕੋਪ ਧਾਰਿ ਘਾਤ ਕੋ[5]। ਮਿਲੈਂ ਅਨੇਕ ਆਨਿਕੈ ਅਕੋਰ ਹਾਥ ਜੋਰਿ ਕੈ।ਕਿਤੋਕ ਭਾਜਿ ਜਾਤਿ ਹੈਂ, ਕਿਤੋਕ ਲੈਂ ਨਿਹੋਰਿ ਕੈ[6] ॥੩੦ ॥ ਦੋਹਰਾ ॥ ਇਸ ਪ੍ਰਕਾਰ ਸਭਿ ਦੂਣ ਮਹਿੰ ਘਾਲਨੋ ਜੋਰ ਸੁਜੋਰ[7]। ਅਭਿਲਾਖਤਿ ਮੂਰਖ ਰਿਦੈ–ਚਲੋਂ ਅਨੰਦਪੁਰਿ ਓਰ–॥ ੩੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਹੁਸੈਨੀ ਆਗਵਨ' ਪ੍ਰਸੰਗ ਬਰਨਨੰ ਨਾਮ ਸਪਤ ਚਤ੍ਵਾਰਿੰਸਤੋ ਅੰਸੂ ॥ ੪੭ ॥

੪੮. [ਗੁਪਾਲ ਤੇ ਹੁਸੈਨੀ ਦੀ ਸੁਲਹ ਲਈ ਸੰਗਤੀਆ ਸਿੱਖ ਆਇਆ]।

ਦੋਹਰਾ ॥ ਭੂਪ ਕ੍ਰਿਪਾਲ ਕਟੋਚੀਆ ਭੀਮਚੰਦ ਤੇ ਆਦਿ। ਮਿਲੇ ਸੁ ਰਾਖਹਿ ਨਿਕਟ ਤਿਸ ਕਹਿ ਸਾਦਰ ਸੰਬਾਦ[8] ॥ ੧ ॥ ਚੌਪਈ ।। ਇਕਠੀ ਸੈਨ ਕਰਤਿ ਸਮੁਦਾਯਾ। ਚਹੈ ਅਨੰਦ ਪੁਰਿ ਗੁਰੂ ਢਿਗ ਆਯਾ।–ਸੰਘਰ ਘਾਲ[9] ਘਨੋ ਘਮਸਾਨਾ। ਕਰੋਂ ਪਰਾਜਯ, ਕੈ ਹੁਇ ਹਾਨਾ[10] ॥੨॥ ਦੋਊ ਚਮੂੰ ਕੋ ਜ਼ੋਰ ਬਡੇਰਾ। ਮਿਲਹਿੰ ਤ ਲੈਹੋਂ ਦਰਬ ਘਨੇਰਾ। ਭੇਜਨੋ ਪੁੱਤ੍ਰ ਦਿਲਾਵਰ ਖਾਨ।ਜਿਨ ਤੇ ਡਰ ਹਟਿ ਗਯੋ ਨਿਦਾਨ[11]॥੩॥ਤਿਸ ਕਾਰਨ ਤੇ ਮੈਂ ਚਢਿ ਆਯੋ।ਸੰਚਿ[12] ਘਨੋ ਦਲ ਸੰਗ ਪਠਾਯੋ। ਨਹੀਂ ਅਨੰਦਪੁਰਿ ਮਾਰੋਂ ਜਾਵਦ। ਬਨੈ ਨ ਹਟਿ ਕਰਿ ਜੈਬੋ ਤਾਵਦ ॥ ੪ ॥ ਲਰਿਬੇ ਕੋ ਬਲ ਕੇਤਿਕ ਧਰੈਂ। ਦੇਖੋਂ ਅਬਿ ਜੋਤੋ ਰਣ ਕਰੈਂ–। ਇਮ ਗਿਨਿ ਗਿਨਿ ਮਨ ਠਾਨਹਿ ਤਮਾਰੀ।

[1]ਪੂਰਨ ਗੁਰੂ ਦਾ। [2]ਗੁਲਾਮਾਂ ਵਾਲੀ ਬੁੱਧੀ ਰਖਣ ਵਾਲਾ (ਖੋਟੇ ਕਾਜ ਕਰਨ ਵਿਚ)। [3]ਸਜ਼ਾ। [4]ਬਿਨਾਂ ਦ੍ਵੈਸ਼ ਕਰਨ ਦੇ ਭੀ ਕਿੰਨਿਆਂ ਨਾਲ ਉਪੱਦ੍ਰਵ ਕੀਤੇ। [5]ਕਿਸੇ (ਪਹਾੜੀਏ) ਨੂੰ (ਉਨ੍ਹਾਂ ਨੂੰ) ਮਾਰਨ ਲਈ ਕ੍ਰੋਧ ਨਾ ਆਇਆ। [6]ਕਿੰਨੇ ਕੁ ਬੇਨਤੀ ਕਰਕੇ (ਭੇਟਾ) ਲੈਕੇ (ਮਿਲਦੇ ਹਨ)। [7]ਭਾਵ ਬਹੁਤਾ ਜ਼ੋਰ। (ਅ) (ਹੋਰਨਾਂ ਨੂੰ ਨਾਲ) ਜੋੜਕੇ ਜ਼ੋਰ ਪਾਇਆ। [8]ਜੋ ਮੇਲ ਕਰਦਾ ਹੈ ਉਸ ਨੂੰ ਆਦਰ ਨਾਲ ਪਾਸ ਰੱਖਦੇ ਹਨ ਤੇ ਦੱਸਦੇ ਹਨ (ਗੁਰੂ ਜੀ ਨਾਲ) ਝਗੜੇ ਦੀ ਗਲ। (ਅ) ਮਿਲੇ ਹਨ ਹੁਸੈਨੀ ਨਾਲ) (ਜੋ ਉਨ੍ਹਾਂ ਨੂੰ ਆਦਰ ਨਾਲ ਕੋਲ ਰੱਖਦਾ ਹੈ ਉਸ ਨੂੰ (ਉਹ ਰਾਜੇ ਗੁਰੂ ਜੀ ਨਾਲ) ਝਗੜੇ ਦੀ ਗਲ ਕਹਿੰਦੇ ਹਨ। [9]ਜੰਗ ਕਰਾਂਗਾ ਵਡੇ ਘਮਸਾਨ ਦਾ। (ਅ) ਘੇਰਾ ਪਾਕੇ ਘਮਸਾਨ ਕਰਾਂਗਾ। [10]ਜਿੱਤ ਲਵਾਂਗਾ ਜਾਂ ਮਾਰਿਆ ਜਾਏਗਾ। [11]ਮੂਰਖ (ਦਿਲਾਵਰ ਦਾ ਪੁੱਤ੍ਰ)। [12]ਇਕੱਠਾ ਕਰਕੇ। *ਪਾ:–'ਬਿਹਾਇ ਦਜੋਸ ਕੋਤਨੈਂ' ਅਤੇ 'ਬਿਤਾਇ ਦਜੋਸ ਕੋਤਨੈਂ' ਭੀ ਦੋ ਪਾਠਾਂਤ੍ਰ ਹੋਰ ਦੱਸੀਦੇ ਹਨ।ਛਾਪੇ ਵਿਚ ਪਾਠ ਹੈ–ਬਿਦਾਇ ਦ੍ਵੈਸ਼ ਕੋਤਨੋ।

ਦਿਨ ਪ੍ਰਤਿ ਮੇਲ ਕਿਯੋ[1] ਦਲ ਭਾਰੀ ॥ ੫ ॥ ਤਮੋਂ ਤਮੋਂ ਕਰਿ ਹੈਂਕਾਰ ਘਨੇਰਾ। ਚਹੈਂ ਅਨੰਦਪੁਰਿ ਪਾਵਨ ਘੇਰਾਨੰਦਚੰਦ ਤੇ ਆਦਿ ਮਸੰਦ। ਸ੍ਰੀ ਗੁਜਰੀ ਯੁਤਿ ਦੁਖਿਤਿ ਬਿਲੰਦ ॥ ੬ ॥ ਤੀਨ ਭਾਨਜੇ ਪ੍ਰੋਹਿਤ ਔਰ। ਸਮੁਝਾਵਹਿੰ ਸੋਢੀ ਕੁਲ ਮੌਰ।ਮਹਾਰਾਜ! ਤੁਮ ਅਹੋ ਨਿਚਿੰਤ। ਪਰਸੋ ਨੇਰ ਸ਼ੱਤ੍ਰੁ ਬਲਵੰਤ ॥ ੭ ॥ ਤੁਮ ਸੋਂ ਚਾਹਤਿ ਕਰਸੋ ਲਰਾਈ। ਆਜ ਕਾਲ ਮੈਂ ਦੇਰੈ ਨ ਕਾਈ। ਸਭਿ ਗਿਰਪਤਿ ਦੈ ਦੈ ਬਹੁ ਧਨ ਕੌ। ਮਿਲੇ ਜਾਤਿ ਹਤਿ ਧੀਰਜ ਮਨ ਕੌ ॥੮॥ ਕਸੋਂ ਨ ਕਰੋ ਅਪਨੀ ਤਕਰਾਈ। ਕੈ ਮਸੰਦ ਦਿਹੁ ਅੱਗ੍ਰ ਪਠਾਈ। ਸੰਧਿ ਕਰਹੁ ਨਹਿ ਬੈਰ ਵਧਾਵਹੁ। ਜਸੋਂ ਕਸੋਂ ਕਰਿ ਇਤ ਤੇ ਉਲਟਾਵਹੁ ॥੯॥ ਸੈਨ ਘਨੀ ਸੰਗ, ਕਰੋ ਨ ਰਨ ਕੌ[2]। ਫੇਰ ਦੇਹੁ ਕੁਛ ਦੈ ਕਰਿ ਧਨ ਕੌ[3]। ਗੁਜਰੀ ਆਦਿਕ ਜਬਿ ਇਮ ਕਹਸੋ। ਮਿਲਨਿ ਹੇਤੁ ਸਭਿਹਿਨਿ ਕਹਿ ਲਹਸੋ[4] ॥ ੧੦ ॥ ਗਰਜੇ ਸਭਾ ਬੀਚ ਬਲ ਭਾਰੀ। 'ਹਮ ਇਨ ਕੀ ਜੜ ਦੇਇਂ ਉਖਾਰੀ। ਰਾਜ ਪ੍ਰਤਾਪ ਦੂਰ ਸਭਿ ਜੈ ਹੈ। ਨਹੀਂ ਨਗਾਰਬੰਦ ਕੌ ਹ੍ਵੈ ਹੈ ॥ ੧੧ ॥ ਧਨ ਗਨ ਛੀਨਹਿੰ ਰੰਕ ਬਨਾਵਹਿੰ। ਨਿਜ ਦਾਸਨ ਕੌ ਰਾਜ ਵਧਾਵਹਿੰ। ਜੇ ਗ਼ੁਲਾਮ ਲੈ ਦਲ ਸਮੁਦਾਈ। ਆਇ ਕਰੈ ਹਮ ਸੰਗ ਲਰਾਈ ॥ ੧੨ ॥ ਇਮ ਰਣ ਕਰਹਿੰ ਉਪਾਵਹਿੰ ਤ੍ਰਾਸਾ। ਹੱਥਯਾਰਨ ਤੇ ਹੋਇ ਬਿਨਾਸ਼ਾ। ਖੜਗਕੇਤੁ ਕੌ ਕੌਤਕ ਪਿਖੋ। ਕਹਾਂ ਕਰਤਿ ਹੈ ਸੁਖ ਸੋਂ ਲਖੋ ॥੧੩॥ ਅਪਰ ਥਾਨ ਹੀ ਮਰਿ ਕਰਿ ਰਹੋ। ਹਮਰੀ ਨਹਿੰ ਸਮੀਪਤਾ ਲਹੋ। ਘਟਾ ਸਮਾਨ ਬਨਾਵਤਿ ਆਵੈ। ਕਾਲ ਕਰਮ ਕੌ ਮਰਮ ਨ ਪਾਵੈ ॥ ੧੪ ॥ ਥਾਯੁ ਮਨਿੰਦ ਉਡਾਇ ਖਪਾਵੈ[5]। ਪਿਖਿਨਿ ਰਹੈ ਕਿਤ ਸੁਨਿਯ ਨ ਜਾਵੈ[6]। ਤਉ ਨੰਦ ਚੰਦ ਸੁਨੀਯਹਿ ਕਾਨ। ਰਨ ਸਮਾਜ ਕਰਿ ਬਨਿ ਸਵਧਾਨ ॥ ੧੫ ॥ ਗੁਲਕਾਂ ਗਨ ਬਰੂਦ ਬਰਤਾਵੋ। ਸੁਧਿ ਕੋ ਰਖੋ ਜਸੂਸ ਪਠਾਵੋ। ਸਰਬ ਪ੍ਰਕਾਰ ਧਾਰਿ ਤਕਰਾਈ। ਆਵਹਿ ਰਣ ਕਰਿ ਹੈਂ ਅਗਵਾਈ[7] ॥ ੧੬ ॥ ਇਸਿ ਬਿਧਿ ਕਥਾ ਅਨੰਦਪੁਰਿ ਕੇਰੀ। ਦ੍ਰਿੜ੍ਹਤਾ ਕਰਹਿ ਦਿਵਾਨ ਬਡੇਰੀ। ਚਮੂੰ ਬ੍ਰਿੰਦ ਕੌ ਰਾਖਿ ਬਟੋਰੀ। ਬਿਚਰਤਿ ਹੈਂ ਅਰੁਢਿ ਚਹੂੰ ਓਰੀ ॥੧੭॥ ਉਤੈ ਹੁਸੈਨ ਖਾਨ ਹੈਂਕਾਰੀ। ਕਰੇ ਬਟੋਰਨ ਭਾ

[1]ਕੱਠ ਕੀਤਾ। [2](ਸ਼ੱਤ ਪਾਸ) ਸੈਨਾ ਬਹੁਤੀ (ਹੈ ਤਾਂਤੇ ਉਸ ਨਾਲ) ਜੰਗ ਨਾ ਕਰੋ। [3]ਕਹਿਦੇ ਧਨ ਸਾਰੇ (ਏਹ) ਜਾਣਿਆਂ (ਗੁਰੂ ਜੀ ਨੇ)। [4]ਨਾਸ਼ ਕਰੇਗਾ (ਪਰਮੇਸ਼ਰ । [5]ਵੇਖਣਾ ਤਾਂ ਕਿਤੇ ਰਹਿਆ ਸੁਣਿਆਂ ਨਹੀਂ ਜਾਵੇਗਾ। [6]ਜੇ ਆਵੇ ਤਾਂ ਅੱਗੋਂ ਜੰਗ ਕਰਾਂਗੇ। (ਅ) ਜੇ ਜੰਗ ਕਰਨ ਆਵੇ ਤਾਂ ਅਗਵਾਈ ਕਰਾਂਗੇ, ਭਾਵ ਵਧ ਕੇ ਲੜਾਂਗੇ।

ਦਲ ਭਾਰੀ। ਭਯੋ ਸੁ ਤਯਾਰ ਅਨੰਦ ਪੂਰਿ ਆਵਨ। ਤਬਿ ਗੁਪਾਲ[1] ਨਰ ਕੀਨਿ ਪਠਾਵਨ ॥੧੮॥ 'ਤ੍ਰਾਸ ਗੁਲੇਰੀਆਨ ਕੇ ਮਨਕੋ। ਮਿਲਨੋ ਚਹਿਤ ਦੇ ਕਰਿ ਕੁਛ ਧਨ ਕੋ'। ਸੁਨਿ ਹੁਸੈਨ ਤਿਨ ਨਿਕਟ ਹਕਾਰਾ। [2]"ਮਿਲਹੁ ਮੋਹਿ ਕੌ ਬਿਨਾ ਅਵਾਰਾ ॥ ੧੯ ॥ ਜਥਾ ਅਪਰ ਨ੍ਰਿਪ ਦੀਨਸਿ ਦਰਬਾ। ਤਿਮ ਇਹ[3] ਦੇਹਿ ਮਿਲਹੁ ਸੰਗ ਸਰਬਾ[4]। ਸੈਨ ਸਮੇਤ ਕਟੋਚੀ ਜੈਸੇ। ਭੀਮਚੰਦ ਕਹਿਲੂਰੀ ਤੈਸੇ॥੨੦॥ਤਥਾ ਗੁਪਾਲ ਗੁਲੇਰੀ ਆਇ। ਰਹੈ ਸੰਗ ਮਮ ਜਿਤ ਚਢਿ ਜਾਇ[5]। ਇਮ ਸੁਨਿ ਦੂਤ ਗਯੋ ਨ੍ਰਿਪ ਤੀਰ। ਕਥ ਹੁਸੈਨ ਕੀ ਕਹੀ ਸੁ ਧੀਰ[6]॥੨੧॥ ਸੁਨਿ ਗੋਪਾਲ ਲੀਨਿ ਕੁਛ ਦਰਬ। ਚਢਿ ਕਰਿ ਚਲਨੋ ਸੰਗ ਲੈ ਸਰਬ। ਰਾਮ ਸਿੰਘ ਇਕ ਸੈਲਪ ਆਨ[7]। ਚਲਨੋ ਗੁਪਾਲ ਸੰਗ ਹਿਤ ਠਾਨਿ ॥੨੨ ॥ [8]"ਜੋ ਕਰਿ ਇਹ ਨਹਿੰ ਹੋਤਿ ਬਖੇਰਾ[9]। ਖਾਨ ਹੁਸੈਨ ਗੁਮਾਨ ਘਨੇਰਾ। ਤੌ ਦਿਨ ਦੋ ਇਕ ਮੈਂ ਕਰਿ ਤਯਾਰੀ। ਹੁਤੋ ਸਕੇਲਨੋ ਦਲ ਭਟ ਭਾਰੀ ॥੨੩ ॥ ਆਇ ਅਨੰਦਪੁਰਿ ਘਾਲਤਿ ਜ਼ੋਰ। ਲੈ ਗਿਰਪਤਿ ਸਭਿ ਅਪਨੀ ਓਰ। ਹੋਤਿ ਘੋਰ ਘਮਸਾਨ ਘਨੇਰਾ[10]। ਲਸ਼ਕਰ ਜਿਸ ਕੇ ਸੰਗ ਬਡੇਰਾ ॥ ੨੪ ॥ ਹੋਇ ਪਰਤ ਜਿਮ ਸਤਿਗੁਰ ਕਰਤੇ[11]। ਕਿਧ ਸਹਾਇ ਅਬਿ ਅਸਿਧੁਜ ਕਰਤੇ[12]।ਭਾ ਪਹਾਰੀਅਨਿ ਸੰਗ ਬਖੇਰਾ। ਪਰਨੋ ਗਰੇ* ਤਿਨ ਜੰਗ ਬਡੇਰਾ ॥ ੨੫ ॥ ਕਾਲ ਕਰਮ ਸੋ ਪ੍ਰੇਰਨ ਕਰੇ। ਆਪਸ ਬਿਖੈ ਸਪਰਧਾ[13]ਧਰੇ।ਰਾਮ ਸਿੰਘ ਕੇ ਸਹਿਤ ਗੁਪਾਲ।ਆਨਿ ਪਹੁੰਚਨੋ ਤਹਿਂ ਜਿਸ ਕਾਲ ॥੨੬॥ ਬਾਸੁਰ ਜਾਮ ਰਹਨੋ ਤਬਿ ਆਧੋ। ਪਿਖਿ ਹੁਸੈਨ ਮਨ ਬਹੁ ਗਰਬਾਧੋ। ਭੀਮਚੰਦ ਜਿਹ ਸੰਗ ਕਹਲੂਰੀ। ਅਰੁ ਕਟੋਚ ਸੰਗ ਸੈਨਾ ਭੂਰੀ॥੨੭॥ਲਖੈ–ਕਿ ਮਹਿ ਮਹਿਂ[14] ਮੋ ਸਮ ਔਰ ਨ।ਭਯੋ ਤ੍ਰਾਸ ਮੋ ਤੇ ਸਭਿ ਠੌਰਨ।ਚਹੌਂ ਰਾਜ ਜਿਹ ਛੀਨ ਨਿਕਾਰੌਂ।ਜਿਹਕੋ[15] ਚਹੌਂ ਬਾਂਧਿ ਕਰਿ ਡਾਰੌਂ॥੨੮॥ ਦਰਬ ਦੰਡ ਕੋ ਪੂਰਬ ਲੈਕੈ। ਦਲ ਜੁਤਿ ਪੁਨ ਗੁਪਾਲ ਸੰਗ ਕੈ ਕੈ। ਲਰਿ ਹੌਂ ਸ਼੍ਰੀ ਗੁਬਿੰਦ ਸਿੰਘ ਸੰਗ। ਬਡ ਲਸ਼ਕਰ ਤੇ ਘਾਲਹੁੰ

---

[1]ਰਾਜਾ ਗੁਪਾਲ ਨੇ। [2]ਦੂਤ ਨੂੰ ਹੁਸੈਨ ਕਹਿੰਦਾ ਹੈ। [3]ਗੁਪਾਲ। [4]ਸਾਰਿਆਂ ਨਾਲ ਮਿਲ ਜਾਓ। [5]ਜਿਧਰ ਮੈਂ ਚੜ੍ਹ ਜਾਵਾਂ। [6]ਧੀਰਜ ਨਾਲ। [7]ਪਹਾੜੀ ਰਾਜਾ ਹੋਰ ਸੀ। [8]ਕਵੀ ਕਹਿਦਾ ਹੈ। [9]ਇਸ ਬਖੇੜੇ ਦਾ ਅਗੇ ਵਰਨਨ ਆਵੇਗਾ। [10]ਭਾਵ, ਬੜਾ ਭੁਜਾਨਕ ਜੰਗ ਹੁੰਦਾ। [11]ਜਿਵੇਂ ਸਤਿਗੁਰ ਕਰਦੇ ਤਿਵੇਂ ਹੀ ਹੋ ਜਾਂਦੀ। [12]ਹੁਣ ਪ੍ਰਮਾਤਮਾਂ ਕਰਤੇ ਨੇ (ਸ਼੍ਰੀ ਕਲਗੀਧਰ ਜੀ ਦੀ) ਸਹਾਇਤਾ ਕੀਤੀ। [13]ਈਰਖਾ। [14]ਪ੍ਰਿਥਵੀ ਵਿਚ। [15]ਜਿਸ ਨੂੰ। *ਪਾ:–ਹੁਤੇ।

ਸੰਗ ॥੨੯॥ ਛੀਨ ਅਨੰਦ ਪੁਰਿ ਵਹਿਰ ਨਿਕਾਰੋਂ। ਨਿਜ ਸ੍ਵਾਮੀ ਕੀ ਕਾਰ ਸੁਧਾਰੋਂ–। ਨਿਜ ਮੰਤ੍ਰੀਨ ਸੰਗ ਇਮ ਕਹੈ। ਲਰਨਿ ਗੁਰੂ ਸੰਗ ਨਿਸ ਦਿਨ ਚਹੈ॥੩੦॥ਮਿਲਨੋ ਗੁਪਾਲ ਹੁਸੈਨੀ ਸਾਥ। ਦੇਨਿ ਲਗਨੋ ਧਨ ਲਸ਼ਾਇ ਜੁ ਹਾਥ।ਗਰਬਤਿ ਕੋ[1] ਪਸੰਦ ਨਹਿੰ ਆਵਾ।ਕਹਤਿ ਭਯੋ 'ਇਹ ਥੋਰੋ ਲਸ਼ਾਵਾ ॥੩੧॥ ਇਸ ਤੇ ਦੁਗਨ ਆਨਿ ਜਬਿ ਦੀਜੈ। ਪੀਛੇ ਮੇਲ ਮੋਹਿ ਸੰਗ ਕੀਜੈ। ਜੋ ਨਹਿੰ ਦੇਹੁ ਤੋਹਿ ਰਜਧਾਨੀ। ਛੀਨੌਂ ਜਾਨਿ ਕਰੌਂ ਸਭਿ ਹਾਨੀ[2]॥੩੨॥ ਸੁਨਿ ਗੁਪਾਲ ਨ੍ਰਿਪ ਸੋ ਨਹਿੰ ਮਾਨੀ। ਕਪਟ ਠਾਨਿ ਕਰਿ ਗਿਰਾ ਬਖਾਨੀ। 'ਆਨੌਂ ਜਾਇ ਸਦਨ ਕਉ ਹੋਰਿ। ਲੈ ਧਨ ਮਿਲਹੁ ਪਹੁੰਚ ਕਰਿ ਫੇਰ' ॥ ੩੩॥ ਰਿਪੁ ਤੇ ਦੂਰ ਨਿਕਸ ਜਬਿ ਗਯੋ। ਸਭਿ ਧਨ ਸਾਂਭ ਪਯਾਨਾ ਕਿਯੋ। ਕਹਤਿ ਭਯੋ, 'ਇਹ ਭੀ ਨਹਿੰ ਦੈਹੌਂ। ਸਮੁਖ ਹੋਇ ਕਰਿ ਲੋਹ ਬਜੈ ਹੌਂ' ॥ ੩੪॥ ਇਮ ਕਹਿ ਪਹੁੰਚਨੋ ਜਾਇ ਗੁਲੇਰ। ਤਕਰਾਈ ਬਹੁ ਕਰਿ ਤਿਸ ਬੇਰ। ਲਖਨੋ ਹੁਸੈਨਖਾਨ ਜਬਿ ਐਸੇ। ਜਗਨੋ ਕ੍ਰੋਧ ਹੁਇ ਪਾਵਕ ਜੈਸੇ ॥ ੩੫ ॥ ਲੋਚਨ ਬਦਨ ਲਾਲ ਹੁਇ ਗਯੋ।ਭਲਾ ਬੁਰਾ ਕਛੁ ਲਖਤਿ ਨ ਭਯੋ।ਕਹਨੋ 'ਤੁਰਤ ਦੁੰਦਭਿ ਬਜਵਾਇ। ਸਕਲ ਅਰੂਢਹੁ ਬਿਲਮ ਬਿਹਾਇ' ॥ ੩੬ ॥ ਚਢਨੋ ਚਮੂੰ ਲੈ ਬਜਨੋ ਨਗਾਰਾ। ਜਾਇ ਤਹਾਂ ਪੁਰਿ ਘੇਰੋ ਭਾਰਾ। ਵਸਤੁ ਵਹਿਰ ਤੇ ਪਹੁੰਚਤਿ ਅੰਤਰ[3]। ਰਾਖੀ ਸਗਰੀ ਬਰਜਿ ਨਿਰੰਤਰ॥੩੭॥ਤ੍ਰਿਣ ਅੰਨਾਦਿਕ ਸਕਲ ਹਟਾਯੋ। 'ਹਤੋ ਹੋਲ ਕਰਿ[4]' ਭਾਖਿ ਪਠਾਯੋ।ਜਬਿ ਕਛੁ ਪਹੁੰਚਨਿ ਦਿਯੋ ਨ ਅੰਤਰ। ਸੂਰ ਸਮੂਹ ਰਿਸਾਇ ਨਿਰੰਤਰ॥੩੮॥ ਕਹਨੋ ਗੁਪਾਲ ਸੰਗ 'ਰਨ ਕਰੌਂ।ਨਿਕਸਿ ਵਹਿਰ ਹਮ ਹਤਿ ਹਤਿ ਲਰੈਂ[5]'। ਨ੍ਰਿਪ ਸੁਨਿ 'ਧੀਰਜ' ਭਟਨਿ ਅਲਾਯੋ।ਸੰਧਿ ਕਰਨਿ ਕੋ ਦੂਤ ਪਠਾਯੋ॥੩੯॥ਹੁਤੋ ਗ਼ੁਲਾਮ ਦਿਲਾਵਰਖਾਨਾ। ਹੇਰਿ[6] ਹੁਸੈਨਖਾਨ ਗਰਬਾਨਾ। ਸੈਨ ਪਠਾਨੀ ਜਾਨ ਮਹਾਨੀ।'ਲਰਿ ਕਰਿ ਮਾਰੋ'ਮਸਲਤ ਠਾਨੀ॥੪੦॥ਦੂਤ ਆਨਿ ਜਬਿ ਬਾਤ ਸੁਨਾਈ। ਨਹਿੰ ਮਾਨੀ ਰਿਸ ਧਾਰਿ ਅਲਾਈ। 'ਦਸ ਹਜ਼ਾਰ ਅਬਿ ਧਨ ਗਿਨ ਲੈਹੌਂ। ਤੌ ਗੁਪਾਲ ਕੋ ਰਸ ਰਖਵੈਹੌਂ ॥ ੪੧ ॥ ਨਾਂਹਿ ਤ ਲਰ ਕਰਿ ਛੀਨੌਂ ਰਾਜ।ਲੂਟ ਲੇਇ ਹੌਂ ਸਕਲ ਸਮਾਜ'।ਇਸ ਪ੍ਰਕਾਰ ਜਬਿ ਫਿਰੇ

---

[1]ਹੰਕਾਰੀ ਦੇ। [2]ਜਾਣ ਲੈ ਕਿ ਖੋਹਕੇ ਸਾਰੀ ਨਾਸ਼ ਕਰ ਦਿਆਂਗਾ। [3]ਜੋ ਅੰਦਰ ਪਹੁੰਚਦੀ ਸੀ। [4]ਮਾਰੋ ਹੱਲਾ ਕਰਕੇ। [5](ਸ਼ਸਤ੍ਰ) ਮਾਰ ਮਾਰਕੇ ਲੜਾਂਗੇ। [6]ਦੇਖ ਕੇ (ਦੂਤ ਨੂੰ)।

ਦੁਬਾਰੇ*।ਸ਼੍ਰੀਗੁਰ ਕੇ ਭਟ ਕਿਤਿਕ ਹਕਾਰੇ[1]॥੪੨॥ ਆਨਿ ਬੇਨਤੀ ਜਬਹਿ ਉਚਾਰੀ। 'ਨ੍ਰਿਪ ਗੁਪਾਲ ਹੈ ਸ਼ਰਣ ਤੁਹਾਰੀ। ਪਠੋ ਦਾਸ ਪਰਧਾਨ ਜੁ ਹੋਇ।ਤੁਰਕਨਿ ਸੰਗ ਮਿਲਾਵਹਿੰ[2] ਸੋਇ[3] ॥੪੩॥ ਸ਼੍ਰੀ ਕਲਗ਼ੀਧਰ ਸੁਨਤਿ ਬਿਚਾਰਾ। ਸੰਗਤੀਆ ਸਿੰਘ ਨਿਕਟ ਹਕਾਰਾ। ਸਪਤ ਸਉਰ ਤਾਂਹਿ ਸੰਗ ਕੀਨੇ। 'ਗਮਨਹੁ ਨ੍ਰਿਪ ਗੁਪਾਲ ਢਿਗ ਚੀਨੇ ॥ ੪੪ ॥ ਜਿਮ ਗੁਲੇਰੀਏ ਕੋ ਹੁਇ ਭਲੋ। ਤਿਮ ਸਭਿ ਕਰੋ, ਤਾਂਹਿ ਸੰਗ ਮਿਲੋ[a]'। ਪ੍ਰਭੁ ਤੇ ਰੁਖਸਦ ਹੁਇ ਕਰਿ ਗਯੋ। ਤਿਸੀ[4] ਸੈਨ ਮਹਿੰ ਮਿਲਤੋ ਭਯੋ॥੪੫॥ ਭੀਮਚੰਦ ਅਰੁ ਦੁਤੀ ਕ੍ਰਿਪਾਲ। ਮੇਲ ਕਰਾਵਨਿ ਚਹਸੋ ਗੁਪਾਲ। ਸੰਗਤੀਆ ਸਿੰਘ ਦੁਹਨ ਹਕਾਰਾ[5]।ਪਠਨਿ ਹੇਤੁ ਕਹੁ[6] ਬਾਕ ਉਚਾਰਾ॥੪੬॥'ਦੇ ਕਰਿ ਧਰਮ[7] ਲਜਾਉ ਤੂੰ ਜਾਇ। ਸੰਗ ਹੁਸੈਨ ਸੁ ਦੇਹੁ ਮਿਲਾਇ। ਗੁਰ ਕੋ ਦਾਸ ਪਤ੍ਰਾਵਹਿ ਤੋਹੀ[c]†।ਕਰਹਿ ਕਾਜ ਇਮ ਸ਼ਾਂਤਿ ਸੁ ਹੋਹੀ ॥੪੭॥ ਦੋਹਰਾ।।ਕਹੋ ਸਕਲ ਕੋ ਧਰਮ ਕਰਿ[c] ਆਛੀ ਰੀਤਿ ਪਕਾਇ[8]। ਸੰਗਤੀਆ ਸਿੰਘ ਤਬਿ ਗਯੋ ਜਹਿੰ ਗੁਪਾਲ ਗਿਰਰਾਇ‡ ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਗੁਪਾਲ ਹੁਸੈਨੀ' ਪ੍ਰਸੰਗ ਬਰਨਨੰ ਨਾਮ ਅਸ਼ਟ ਚੱਤਵਾਰਿੰਸਤੀ ਅੰਸੂ ॥ ੪੮ ॥

੯. [ਹੁਸੈਨੀ ਬੱਧ ਗੁਪਾਲ ਦੀ ਫਤਹ। ਜੁਝਾਰ ਸਿੰਘ ਜਨਮ]।

ਦੋਹਰਾ ॥ ਭੋਜਨ ਸਭਿਹਿਨਿ ਕੋ ਜਬੈ ਮਿਲਸੋ ਗੁਪਾਲਹਿ ਜਾਇ।ਆਜ਼ੈ ਕਹਸੋ ਸੁਨਾਇ ਕਰਿ 'ਚਲਹੁ ਮਿਲਹੁ ਗਿਰਰਾਇ ॥੧॥ ਚੌਪਈ।।ਤੋਹਿ ਭਲੋ ਹਿਤ ਮੋਹਿ ਪਠਾਯੋ। ਯਾਂਤੇ ਧਰਮ ਹੇਤੁ ਕਰਿ ਆਯੋ[10]। ਨਹਿੰ ਬਿਗਰਹਿੰਗੋ ਸੰਗ ਤਿਹਾਰੇ। ਕਰੀ ਬਾਤ ਮੈਂ ਅਨਿਕ ਪ੍ਰਕਾਰੇ ॥ ੨ ॥ ਜੋ ਕਰਿ ਧਰਮ ਜਾਹਿੰਗੋ ਹਾਰ। ਸ਼੍ਰੀ ਸਤਿਗੁਰ ਮੈਂ ਦੀਨਿ ਮਝਾਰ।ਤਊ ਛਤੋ ਤੇਰੀ ਤਬਿ ਹੋਇ।ਧਰਮ ਹੀਨ ਰਿਪੁ ਹਾਰਹਿ ਸੋਇ[3] ॥ ੩ ॥ ਇੱਤ੍ਰਾਦਿਕ ਨ੍ਰਿਪ ਕੋ ਸਮੁਝਾਯੋ। ਗੁਰ

---

[1](ਗੁਪਾਲ ਨੇ) ਸੱਦੇ। [2]ਮੇਲ ਕਰਾ ਦੇਵੇ। [3]ਨਾਲ ਮਿਲ ਕੇ। [4]ਭਾਵ ਹੁਸੈਨੀ ਦੀ ਸੈਨਾ ਵਿਚ। [5]ਦੁਹਾਂ (ਕ੍ਰਪਾਲ ਤੇ ਭੀਮਦੇਂਦ ਨੇ) ਬੁਲਾਇਆ। [6]ਭੇਜਣ ਦੇ ਵਾਸਤੇ। [7]ਭਾਵ ਧਰਮ ਦੀ ਸੌਂਹ। [8]ਤੂੰ ਗੁਰੂ ਦਾ ਦਾਸ ਹੈਂ (ਇਉਂ) ਭਰੋਸਾ ਕਰੇਗਾ ਤੇਰੇ ਪਰ। [9]ਸਾਰਿਆਂ ਦੇ ਧਰਮ ਦੀ ਸੌਂਹ ਦੇ ਕਰਿਕੇ। [10]ਧਰਮ (ਮੈਂ ਜਾਮਨੀ) ਵਿਚ ਦੇਕੇ ਆਇਆ ਹਾਂ। *ਪਾ:—ਨਿਹਾਰੇ।

†ਲੋਕਾਂ ਦੇ ਦਿਲਾਂ ਵਿਚ ਗੁਰੂ ਕੇ ਸਿੱਖਾਂ ਦਾ ਕਿੰਨਾਂ ਭਰੋਸਾ ਸੀ।

‡ਗੁਰੂ ਸਾਹਿਬ ਦਾ ਹੁਕਮ ਸੰਗਤੀਆ ਸਿੰਘ ਨੂੰ ਇਹ ਸੀ ਕਿ ਹਰ ਤਰ੍ਹਾਂ ਗੁਪਾਲ ਦੀ ਸਹਾਇਤਾ ਕਰਨੀ ਹੈ; ਜਿਸ ਵਿਚ ਇਸ ਦਾ ਭਲਾ ਹੋਵੇ। ਗੁਪਾਲ ਨੇ ਆਪਣਾ ਭਲਾ ਇਸ ਵੇਲੇ ਸੁਲਹ ਵਿਚ ਜਾਣਾ ਹੈ, ਇਸ ਕਰਕੇ ਸੰਗਤੀਆ ਸਿੰਘ ਨੇ ਵਿਚ ਹੋਕੇ ਸਹਾਇਤਾ ਕੀਤੀ ਹੈ।

ਕੋ ਨਾਮ ਸੁਨਤਿ ਹੁਲਸਾਯੋ। ਕਹਤਿ ਭਯੋ 'ਜੋ ਪ੍ਰਭੁ ਬਿਚ ਆਏ।ਤੌ ਸੰਦੇਹ ਨਹਿੰ ਮੁਝ ਬਨਿ ਆਏ' ॥ ੪ ॥ ਸੰਗਤੀਆ ਸਿੰਘ ਕੇ ਸੰਗ ਭਯੋ। ਵਹਿਰ ਨਿਕਸਿ ਗਨ ਦਲ ਯੁਤਿ ਅਯੋ। ਭੀਮਚੰਦ ਅਰੁ ਜਹਾਂ ਕ੍ਰਿਪਾਲ। ਤਹਾਂ ਆਨਿ ਕਰਿ ਮਿਲਨੋ ਗੁਪਾਲ ॥ ੫ ॥ ਬੈਠੇ ਸਭਿ ਮਸਲਤ ਕੌ ਕੀਨਿ।ਖਾਨ ਹੁਸੈਨ ਸੰਗ ਬਡ ਲੀਨਿ।'ਦਸ ਹਜ਼ਾਰ ਦੀਜੈ ਧਨ ਆਨਿ।ਤੌ ਮੇਲਹਿੰ ਇਹ ਨਿਸ਼ਚੈ ਜਾਨਿ' ॥੬ ॥ ਸੁਨਿ ਗੁਪਾਲ ਬੋਲਨੋ 'ਧਨ ਏਤੋ। ਹੌਂ ਨਹਿੰ ਦੇਤਿ ਲਰੈ ਰਿਪੁ ਕੇਤੋ[1]। ਜਬਿ ਕ੍ਰਿਪਾਲ ਹੁਇ ਬੈਠਸਿ ਨਗਾਰੋ। ਭੀਮਚੰਦ ਕੇ ਸੰਗ ਬਿਚਾਰੋ ॥੭॥ 'ਐਸ ਘਾਤਿ[2] ਫਿਰਿ ਹਾਥ ਨ ਐਹੈ।ਸਭਿਹੂੰ ਛੋਰਿ ਸਮੋਂ ਛਲਿ ਜੈਹੈ[3]। ਗੋਪਾਲੈ ਸੁ ਅਬੈ ਗਹਿ ਲੀਜੈ। ਕੈਦ ਕੀਜੀਐ ਕੈ ਬਧ ਕੀਜੈ[4]'। ੮॥ ਤਿਨ ਸੁਧਿ ਜਬਹਿ ਤਨਕ ਸੁਨਿ ਪਾਈ। ਨਿਜ ਦਲ ਬਿਖੈ ਗਯੋ ਨ੍ਰਿਪ ਧਾਈ। ਲਖਨੋ ਕ੍ਰਿਪਾਲ–ਭਾਜਿ ਇਹ ਚਾਲਾ–। ਕੋਪਨੋ ਹਿੰਮਤ ਸਹਿਤ ਬਿਸਾਲਾ ॥ ੯ ॥ ਖਾਨ ਹੁਸੈਨ ਘਾਲਿ ਘਮਸਾਨਾ। ਲਰੇ ਸਰਬ ਹੀ ਬਜੇ ਨਿਸ਼ਾਨਾ[5]। ਇਤ ਨ੍ਰਿਪ ਦੁਇ ਜਸਵਾਲ ਗੁਪਾਲ[6]। ਸਨਮੁਖ ਲੋਹਾ ਲੀਨਿ ਕਰਾਲ[7] ॥੧੦॥ ਉਤ ਤੀਨਹੁੰ, ਇਕ ਖਾਨ ਹੁਸੈਨ। ਭੀਮਚੰਦ ਦੂਸਰ ਬਡ ਸੈਨ। ਤ੍ਰਿਤੀਆ ਬਡੋ ਕ੍ਰਿਪਾਲ ਕਟੋਚ। ਬਰਛੀ ਗੁਲਕਾਂ ਬਾਨਨ ਮੋਚ[8]। ੧੧॥ ਦਾਰੁਨ ਜੰਗ ਭਯੋ ਇਨ ਕੇਰਾ। ਕਾਰਚੋਲ[9] ਚਮਕੇ ਤਿਸ ਬੇਰਾ। ਹਥਾਵੱਥ[10]ਮਿਲਿਗੇ ਇਕ ਵਾਰੀ।ਮਰੇ ਛਿਨਕ ਮਹਿੰ ਗਨ ਭਟਭਾਰੀ॥੧੨॥ ਸਭਿ ਰਣ[11] ਗੁਰ ਗੁਬਿੰਦ ਸਿੰਘ ਕਹਨੋ। ਬੀਚ ਬਚਿੱਤ੍ਰ ਨਾਟਕੇ ਲਹਨੋ। ਸਪਤ ਸਊਰਨ ਸਹਿਤ ਸੁ ਲਰਨੋ। ਸੰਗਤੀਆ ਸਿੰਘ ਰਣ ਮਹਿੰ ਮਰਨੋ। ੧੩॥ ਜੰਗ ਹੁਸੈਨੀ ਘਾਲਨੋ ਘਨੋ। ਲਰਤਿ ਬਿਸਾਲ ਤਹਾਂ ਹੀ ਹਨੋ[12]।ਪੁਨ ਕਟੋਚੀਆ ਬਲੀ ਕ੍ਰਿਪਾਲ। ਪੁਰਸ਼ਾਰਥ ਜਿਨ ਕੀਨਿ ਬਿਸਾਲ ॥ ੧੪ ॥ ਸੋ ਭੀ ਮਾਰਿ ਲੀਨਿ ਰਣ ਮਾਂਹੀ। ਕਟਨੋ ਕ੍ਰਿਪਾਨ ਸੰਗ ਸਿਰ ਜਾਂਹੀ। ਹਿੰਮਤ ਕਿੰਮਤ[13] ਸਹਿਤ ਸੰਘਾਰਾ। ਤੀਨੌ ਜਬਿ ਮਾਰੇ ਸਰਦਾਰਾ[14] ॥ ੧੫ ॥ ਤਬਿ

---

[1]ਇਤਨਾ ਧਨ ਮੈਂ (ਕਦੇ) ਨਹੀਂ ਦਿਆਂਗਾ (ਭਾਵੇਂ) ਵੈਰੀ ਕਿਤਨਾ ਹੀ ਲੜੇ। [2]ਦਾਉ। [3]ਇਹ ਸਾਰਾ ਸਮਾਂ ਫਿਰ ਛਲ ਜਾਏਗਾ।[4]ਇਹ ਸ਼੍ਰੀ ਮੁਖਵਾਕ ਹੈ ਦੇਖੋ ਬਚਿੱਤ੍ਰ ਨਾਟਕ ਧਿਆ ੧੧ ਛੰਦ ੧੪ ਤੇ ੧੫। [5]ਨਗਾਰੇ।[6]ਰਾਮ ਸਿੰਘ ਤੇ ਗੁਪਾਲ। [7]ਭਾਵ ਜੰਗ ਅਰੰਭਿਆ। [8]ਛੱਡੇ। [9]ਸ਼ੂਲ ਸਾਹਿਬ। [10]ਹੱਥੋ ਹੱਥੀ। [11]ਭਾਵ ਜੁੱਧ ਦਾ ਹਾਲ ਗੁਰੂ ਜੀ ਨੇ ਲਿਖਿਆ ਹੈ। [12]ਓਥੇ ਹੀ ਮਾਰਿਆ ਗਿਆ। [13]ਦੋ ਪਹਾੜੀਏ ਜੋਧ। [14]ਹੁਸੈਨੀ ਤੋਂ ਵਖਰੇ ਇਹ ਤਿੰਨ ਪਹਾੜੀਏ ਸੈਨਾਪਤਿ ਅਰਥਾਤ:–੧. ਰਾਜਾ ਕ੍ਰਿਪਾਲ, । ੨. ਹਿੰਮਤ । ੩. ਕਿੰਮਤ ।

ਗਲੇਰੀਆ ਹੇਰਿ ਕ੍ਰਿਪਾਲ[1]। ਲੇ ਰਣ ਕੀ ਜੈ[2]ਹਰਖ ਬਿਸਾਲ। ਬਜੇ ਛਤੇ ਕੇ ਊਚ ਨਗਾਰੇ।ਰਿਪੁ ਦਲ ਭਾਜਿ ਚਲਨੋ ਬਿਨ ਮਾਰੇ ॥ ੧੬॥ਬਿਨ ਸਰਦਾਰ ਲਰੈ ਕੋ ਰਨ ਮੈਂ।ਦਾਰੁਨ ਮਾਚੇ[3] ਧੀਰ ਨ ਮਨ ਮੈਂ। ਆਪ ਆਪਨੇ ਥਾਨ ਸਿਧਾਰੇ।ਮਿਲਨੁ ਜੁ ਬਹੁ ਦਲ, ਭਯੋ ਕਿਨਾਰੇ[4] ॥ ੧੭ ॥ਸ਼੍ਰੀ ਸਤਿਗੁਰ ਪਰ ਰਿਪੁ ਚਢਿ ਆਯੋ। ਚਾਹਤਿ ਪੁਰਿ ਅਨੰਦ ਛੁਰਵਾਯੋ। ਲਸ਼ਕਰ ਘਨੋ ਬਟੋਰਤਿ ਆਨਨੋ। ਕਰਤਾ ਪੁਰਖ ਸੁ ਤਤਛਿਨ ਹਾਨਨੋ॥੧੮॥ਰਾਖਿ ਲੀਓ ਗੁਰ ਕੋ ਜਗਰਾਈ।ਲੋਹ ਘਟਾ ਅਨਤੈਥਰਸਾਈ[5]*।ਕਰਿ ਹੈਕਾਰ ਜੁ ਦਲ ਬਲ ਕੇਰਾ। ਸ਼੍ਰੀ ਪ੍ਰਭੁ ਸ਼ਨ[6] ਚਹਿ ਕਰਨ ਬਖੇਰਾ॥੧੯॥ ਸੋ ਪੂਰਾ ਉਤਰਹਿ ਕਿਮ ਨਾਂਹੀ । ਮਰਿ ਪਚ ਜਾਹਿ ਬਾਦ[7] ਜਗ ਮਾਂਹੀ। ਕਰਨੋ ਧਰਮ ਨਿਬਹਨੋ ਨ ਕ੍ਰਿਪਾਲ।ਸੋ ਰਣ ਮਹਿੰ ਹਤਿ ਦਿਯੋ ਗੁਪਾਲ[8]॥੨੦॥ਛਤੇਪਾਇ ਕਰਿ ਗੁਰ ਢਿਗ ਗਯੋ[9]।ਡੇਰਾ ਪੁਰਿ ਅਨੰਦ ਕਰਿ ਦਯੋ। ਸਭਾ ਸਥਾਨ ਪ੍ਰਭੁ ਚਲਿ ਆਏ।ਸੁਭਟ ਮਸੰਦ ਥਿਰੇ ਸਮੁਦਾਏ ॥੨੧॥ ਚਮਰ ਚਰਾਚਰ[10] ਸਿਰ ਪਰ ਢੋਰਤਿ । ਚਹੂੰ ਓਰ ਸਭਿ ਚਰਨ ਨਿਹੋਰਤਿ। ਤਬਿ ਗੁਲੇਰੀਆ ਗੁਰੂ[11] ਬੁਲਾਯੋ । ਹਿਤ ਦਰਸ਼ਨ ਕੋ ਹਰਖਤਿ ਆਯੋ ॥ ੨੨ ॥ ਧਰਿ ਅਕੋਰ ਕਰ ਜੋਰਿ ਪ੍ਰਨਾਮੂ । ਮੁਸਕਾਵਤਿ ਸ਼੍ਰੀ ਪ੍ਰਭੁ ਅਭਿਰਾਮੂ । 'ਆਵਹੁ ਬਡ ਜੈਤਾ ਬਰ ਬੀਰ । ਦੁਸ਼ਮਨ ਨਾਸ਼ ਕਰੋ ਧਰਿ ਧੀਰ' ॥ ੨੩ ॥ ਆਇਸੁ ਪਾਇ ਸੁ ਬੈਠਨੋ ਪਾਸ । ਸਰਬ ਬਾਰਤਾ ਕਰੀ ਪ੍ਰਗਾਸ । 'ਦਗ਼ਾ ਕਰਤਿ ਮੋ ਕੋ ਚਹਿ ਗਹਨੋ । ਸੋ ਫਲ ਤਾਤਕਾਲ ਹੀ ਲਹਨੋ ॥ ੨੪ ॥ ਰਾਵਰ ਕੀ ਸਹਾਇਤਾ ਪਾਇ।ਹਤੇ ਸ਼ੱਤ੍ਰੂ ਗਨ ਖੜਗ ਚਲਾਇ।ਤਜੀ ਨ ਥਾਉਂ ਕਟੇ ਗਿਰ ਮਰੇ[12]। ਭੀਮ ਕ੍ਰੂਰ ਸੈਘਰ ਕੋ ਕਰੇ[13]॥੨੫॥ਆਗਯਾ ਦੇਹੁ ਅਬੈ ਪੁਰਿ ਜਾਵੋਂ।ਘਾਇਲ ਭਟਨ ਸੇਵ ਕਰਿਵਾਵੋਂ'। ਤਬਿ ਸਤਿਗੁਰ ਦੇ ਕਰਿ ਸਿਰੁਪਾਉ। ਰੁਖਸਦ ਕਰਨੋ ਚਢਨੋ ਹਰਖਾਉ ॥ ੨੬ ॥ ਇਮ ਕਲਗ਼ੀਧਰ ਆਨੰਦ ਧਾਰੇ । ਦਾਸ

[1]ਕ੍ਰਿਪਾਲ (ਕਟੋਚੀਏ ਨੂੰ ਮਰਿਆ) ਦੇਖਕੇ।[2]ਰਣ ਦੀ ਜੈ ਲੈਕੇ । [3]ਭਾਵ ਭੁਜਾਨਕ ਜੰਗ ਮਚਿਆਂ ਯਾ ਭੁਜਾਨਕਤਾ ਛਾਇਆਂ । [4]ਜੋ ਮਿਲਿਕੇ ਦਲ ਬਹੁਤ ਹੋਇਆ ਸੀ ਕਿਨਾਰੇ ਹੋ ਗਿਆ ਭਾਵ ਖਿੰਡ ਗਿਆ । [5]ਸ਼ਸਤ੍ਰਾਂ ਦੀ ਘਟਾ ਹੋਰ ਥੇ ਵੱਸ ਪਈ । [6]ਸਾਥ । [7]ਬਿਅਰਥ । [8]ਗੁਪਾਲ ਨੇ (ਮਾਰ ਲਿਆ ਕ੍ਰਿਪਾਲ ਕਟੋਚੀਆ) । [9](ਗੁਪਾਲ) ਆਯਾ । [10]ਚੰਚਲ । [11]ਗੁਰੂ ਜੀ ਨੇ। [12]ਭਾਵ ਆਪਦਾ ਘੱਲਿਆ ਸਰਦਾਰ ਸਿੰਗਤੀਆ ਤੇ ਉਸ ਦੇ ਸਾਥੀ । [13]ਭਾਵਾ ਭੁਜਾਨਕ ਜੁੱਧ ਕਰਕੇ (ਉਹ ਮਰੇ) । *ਸ਼੍ਰੀ ਮੁਖ ਵਾਕ ਇਵ ਹੈ:—'ਰਾਖ ਲੀਓ ਹਮ ਕੋ ਜਗਰਾਈ । ਲੋਹ ਘਟਾ ਅਨਤੈ ਬਰਸਾਈ' ।

ਉਬਾਰਿ ਸ਼ੱਤ੍ਰੁ ਨਿਰਵਾਰੇ। ਮਾਘ ਮਾਸ ਪਾਛਲ ਪਖ ਆਯੋ। ਬਾਸੁਰ ਆਦਿਤਵਾਰ ਸੁਹਾਯੋ॥੨੭॥ਏਕਮ ਥਿਤ ਨਿਸ ਦੋਇ ਘਟੀ ਜਬਿ।ਸ਼੍ਰੀ ਜੀਤੋ ਤੋਪੁੱਤ੍ਰ ਭਯੋ ਤਬਿ।ਸੇਬਨਮਾਨਿ[1] ਧਾਇਨ ਤੇ ਹੋਏ। ਸੁਨਿ ਉਤਸਾਹਿ ਹਰਖਿ ਸਭਿ ਕੋਏ॥੨੮॥ਬਾਜ ਉਠੇ ਦਰ ਪਰ ਸ਼ਦਿਯਾਨੇ[2]। ਤੁੰਪ ਬੰਦੂਕਨਿ ਸ਼ਲਖ ਮਹਾਨੇ। ਭਯੋ ਕੁਲਾਹਲ ਆਨੰਦਪੁਰਿ ਮੈਂ। ਆਨੰਦ ਭਾ ਨਰ ਨਾਰਿਨ ਉਰ ਮੈਂ॥੨੯॥ਗਾਵਤਿ ਗੀਤ ਬ੍ਰਿੰਦ ਪਿਕਬੈਨੀ[3]। ਮਿਲੀ ਆਨਿ ਗੁਰ ਘਰ ਮ੍ਰਿਗ ਨੈਨੀ। ਸ਼੍ਰੀ ਗੁਜਰੀ ਕੋ ਦੇਤਿ ਬਧਾਈ। ਮਾਨਹਿ ਮਾਨ ਸਹਿਤ ਮੁਦ ਪਾਈ ॥੩੦॥ ਮੰਗਲ ਵਸਤੁ ਅਨੇਕ ਪ੍ਰਕਾਰਨਿ। ਸਭਿ ਹੀ ਕਰਤਿ ਦਿਖਾਇ ਸੁ ਨਾਰਨਿ।ਹਰਖਤਿ ਇਮ ਪ੍ਰਭਾਤਿ ਹੁਇ ਆਈ। ਭਈ ਦਿਵਸ ਮਹਿੰ ਦੁਗਨ ਬਧਾਈ ॥ ੩੧ ॥ ਜਾਚਕ ਭੀਰ ਆਇ ਦਰ ਹੋਈ। ਦਰਬ ਪਟਾਦਿ ਪਾਇ ਸਭਿ ਕੋਈ। 'ਚਿਰੰਜੀਵ ਹੁਇ' ਆਸ਼ਿਖ ਦੇਤਿ। ਕੀਰਤਿ ਕਰਤਿ ਜਾਤਿ ਧਨ ਲੇਤਿ ॥ ੩੨ ॥ ਆਨ ਹੀਜ[4] ਦ੍ਵੈ ਹਾਥਨਿ ਤਾਲੀ। ਢੋਲਕ ਟਲਕਾ ਬਜਤਿ ਬਿਸਾਲੀ। ਗਾਵਤਿ ਨਾਚਤਿ ਲੇਤਿ ਭਵਾਲੀ। ਤਾਲ ਮਿਲਾਇ ਘੁੰਗਰੂ ਨਾਲੀ॥੩੩॥ਇੱਤ੍ਰਨਾਦਿਕ ਉਛਾਹਿ ਬਡ ਹੋਵਾ। ਮਿਲਿ ਮਿਲਿ ਮੇਲ ਸਿਭਿਨਿਹੂੰ ਜੋਵਾ।ਨਿਜ ਕੁਲ ਰੀਤਿ ਕੀਨਿ ਬਡ ਮਾਤਾ।ਮਿਲੀ ਆਨਿਗਨ ਨਾਗਰਿ ਕਾਂਤਾ[5] ॥ ੩੪॥ ਸ਼੍ਰੀ ਸਤਿਗੁਰ ਤਬਿ ਨਾਮ ਬਿਚਾਰਾ। ਰਿਪੁ ਦਲ ਸਕਲ ਦੂਰ ਹੀਟਾਰਾ।ਨਿਕਟ ਨ ਆਇ ਅਪਰ ਹੀ ਮਾਰਨੋ। ਇਮ 'ਜੁਝਾਰ ਸਿੰਘ*' ਨਾਮ ਉਚਾਰਨੋ† ॥੩੫॥ ਸੁਨਿ ਪਰਵਾਰ ਅਨੰਦਤਿ ਹੋਵਾ। ਤੀਨੋ ਗੁਰ ਨੰਦਨ ਕੋ ਜੋਵਾ। ਬਿਚਰਹਿੰ ਅਜਰ ਬਿਖੈ ਹਰਖੰਤੇ। ਧਾਵਤਿ ਭੂਖਨ ਸ਼ਬਦ ਉਠੰਤੇ ॥੩੬॥ ਸ਼੍ਰੀ ਅਜੀਤ ਸਿੰਘ ਚਢਹਿੰ ਤੁਰੰਗਮ। ਸੇਵਕ ਹੁਇੰ ਸੰਬੂਹ ਤਬਿ ਸੰਗਮ[6]। ਤਿਮ ਜੋਰਾਵਰ ਸਿੰਘ ਮੁਖ ਸੁੰਦਰ।ਬਿਚਰਤਿ ਬਾਹਰ ਅੰਦਰ ਮੰਦਰ ॥੩੭॥ਬਹੁ ਜੁਝਾਰ ਸਿੰਘ ਕੋ ਦੁਲਰਾਵੈਂ। ਦਾਈ ਦਾਯਾ ਅੰਕ ਉਠਾਵੈਂ। ਅਨਿਕ ਬਰਨ ਕੇ ਬਸਨ ਬਨਾਵਤਿ। ਗੌਟਾ ਦਮਕਤਿ ਦੁਤਿ

[1]ਸੇਵਾ ਕਰਨ ਯੋਗ। [2]ਖੁਸ਼ੀ ਦੇ ਫਾਜੇ। [3]ਕੋਇਲ ਇਸਤ੍ਰੀਆਂ। [4]ਹੀਜੜੇ, ਖੁਸਰੇ। [5]ਨਗਰ ਦੀਆਂ ਇਸਤ੍ਰੀਆਂ। [6]ਤਦ ਸੇਵਕ ਨਾਲ ਬਹੁਤ ਹੁੰਦੇ ਹਨ। *ਸਾਹਿਬਜ਼ਾਦਿਆਂ ਦੇ ਨਾਮ ਕ੍ਰਮ ਤੇ ਜਨਮ ਤਿੱਥਾਂ ਬਾਬਤ ਦੇਖੋ ਇਸੇ ਰੁਤ ਦੇ ਅੰਸੁ ੪੪ ਅੰਕ ੩੮ ਦੀ ਹੇਠਲੀ ਟੂਕ।

†ਨਦੌਣ ਵਿਖੇ ਤਾਂ ਜੁੱਧ ਹੋਇਆ ਸੀ, ਉਸ ਦੀ ਫਤੇ ਮਗਰੋਂ ਅਵਤਰੇ ਸਾਹਿਬਜ਼ਾਦੇ ਦਾ ਨਾਮ ਜੁਝਾਰ ਸਿੰਘ ਢੁੱਕਦਾ ਹੈ। ਹੁਣ ਤਾਂ ਅਸਿਧੁਜ ਦੇ ਬਲ (=ਜ਼ੋਰ) ਨਾਲ ਬਲਾ ਟਲੀ ਹੈ ਇਸ ਬੇਟੇ ਦਾ ਨਾਉਂ ਜ਼ੋਰਾਵਰ ਸਿੰਘ ਹੀ ਢੁਕਦਾ ਹੈ।

ਚਿਤ ਭਾਵਤਿ॥੩੮॥ ਤੀਨਹੁੰ ਕੋ ਸਰੀਰ ਬਿਰਧੈਤੇ।ਜਨੁ ਤੈ ਬਿਧਿ ਪਾਵਕ[1] ਲਖਿਧੈਤੇ। ਤੁਰਕ ਤਰੁਨਿ[2] ਕੀ ਜਰ ਕੌ ਜਾਰਨਿ। ਨਿਜ ਸਿੱਖਨ ਕੇ ਸੁਖ ਕੋ ਕਾਰਨ ॥੩੯॥ ਜੋਧਾ ਬਲੀ ਹੋਹਿੰਗੇ ਰਨ ਮੈਂ। ਪ੍ਰਾਨ ਤਜਨ ਲੌ ਧੀਰਜ ਮਨ ਮੈਂ।ਗੁਰ ਨੰਦਨ ਅਬਿ ਬੰਦਨ ਜੋਗ॥ਸਿਖ ਪਰਵਾਰ ਆਦਿ ਸਭਿ ਲੋਗ ॥ ੪੦ ॥ ਸ਼੍ਰੀ ਗੁਜਰੀ ਕੋ ਅਧਿਕ ਸਨੇਹੂ। ਪੂਤਿਪਾਰਨ ਪੌਤ੍ਰਾਨਿ ਅਛੇਹੂੰ[3]। ਕਰਿ ਇਕਠੇ ਨਿਜ ਨਿਕਟਿ ਬਿਠਾਵਹਿ। ਪਰਚਾਵਤਿ ਭੋਜਨ ਅਚਵਾ-ਵਹਿ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੁਤਿਯ ਰੁਤੇ 'ਸ਼੍ਰੀ ਜੁਝਾਰ ਸਿੰਘ ਜਨਮ' ਪ੍ਰਸੰਗ ਬਰਨਨੰ ਨਾਮ ਏਕੋਨ ਪੰਚਾਸਤੀ ਅੰਸੂ। ੪੯ ॥

੫੦. [ਕਵੀਆਂ ਦੀ ਕਦਰ। ਬਾਬਾ ਫਤਹ ਸਿੰਘ ਜਨਮ]।

ਦੋਹਰਾ॥ਸ਼੍ਰੀ ਕਲਗ਼ੀਧਰ ਅਨੰਦਪੁਰ ਬਿਲਸਤਿ ਬਹੁਤ ਬਿਲਾਸ॥ਜਿਤਕਿਤ ਤੇ ਬਹੁ ਗੁਨੀ ਨਰ ਸੁਨਿ ਜਸੁ ਆਵਤਿ ਪਾਸ ॥ ੧॥ ਚੌਪਈ ॥ ਚਹੁੰ ਕੁੰਟਨ ਤੇ ਦੂਰ ਕਿ ਨੇਰੇ।ਹੋਇ ਕਿਸੂ ਗੁਨ ਬਿਖੈ ਬਡੇਰੇ। ਇਕ ਤੌ ਦਰਬ ਲਾਲਸਾ ਧਰੈਂ। ਦੁਤੀਏ ਗੁਰ ਦਰਸ਼ਨ ਮੁਦ ਧਰੈਂ ॥ ੨ ॥ ਪਾਵਹਿੰ ਸੌਜ[4] ਪਸਾਰਹਿੰ ਜਸੁ ਕੌ। ਤਜੋਂ ਤਜੋਂ ਆਇ ਸੁਨਾਵਹਿ ਰਸ ਕੌ[5]। ਪੂਰਬ ਦੱਛਨ ਪੱਛਮ ਉੱਤਰ।ਪੰਡਤ ਕਰਤਿ ਪ੍ਰਸ਼ਨ ਦੈਂ ਉੱਤਰ[6]॥੩॥ਕਵਿਤਾ ਕਾਵਨ ਬਨਾਵਹਿੰ ਜੋਈ।ਨਵ ਰਸ ਸਹਿਤ ਬਿਭੁਖਨ[7] ਕੋਈ।ਸੋ ਆਏ ਚਲਿ ਸਤਿਗੁਰ ਦ੍ਵਾਰੇ। ਰੁਚਿਰ ਕਵਿੱਤ ਬਨਾਇ ਉਚਾਰੇਂ ॥ ੪ ॥ ਸੁਨਿ ਪ੍ਰਸੰਨ ਹ੍ਵੈ ਦੈਂ ਧਨ ਰਾਸ। ਸਾਦਰ ਨਿਤ ਰਾਖਤਿ ਗੁਰ ਪਾਸਿ। ਕੇਸ਼ਵ ਦਾਸ ਹੁਤੋ ਕਵਿ ਜੋਇ। ਭੁਯੋ ਬੁੰਦੇਲ ਖੰਡ ਮਹਿੰ ਸੋਇ॥੫॥ ਤਿਸ ਕੌ ਪੁੱਤ੍ਰ ਕੁਵਰ ਹੈ ਨਾਮੂ।ਸੋ ਭੀ ਰਚਤਿ ਗਿਰਾ ਅਭਿਰਾਮੂ। ਤੁਰਕ ਕਰਨ ਨਵਰੰਗ ਚਿਤ ਚਹਯੋ[8]। ਗੁਨੀ ਅਧਿਕ ਹਿੰਦੁਨਿ ਮਹਿੰ ਲਹਯੋ[9]॥ ੬ ॥ ਜਬਹਿ ਕੁਵਰ ਸੁਧ ਇਸ ਬਿਧਿ ਪਾਈ। ਤਜਾਗਿ ਦੇਸ਼ ਘਰ ਗਯੋ ਪਲਾਈ। ਰਿਦੈ ਬਿਚਾਰਯੋ ਬਸਨ ਸਥਾਨ। ਨਹਿੰ ਪ੍ਰਾਪਤਿ ਭਾ ਬੀਚ ਮਹਾਨ॥੭॥ਸੁਨੀ ਹੁਤੀ ਸੁਧਿ ਸ਼੍ਰੀ ਗੁਰ ਕੇਰੀ।–ਇਕ ਸਮ ਨਿਬਹੈ ਸ਼ਕਤਿ ਘਨੇਰੀ[10]–। ਦੂਰਿ ਕਰਿ ਦੂਰ ਦੂਰ[11] ਨਿਤ ਚਲਿ ਕਰਿ।

---

[1]ਤਿੰਨ ਤਰ੍ਹਾਂ ਦੀਆਂ ਅਗਨੀਆਂ। ਦੇਖੋ ਅਗਲੇ ਅੰਸੂ ਦਾ ਅੰਕ ੩੯। [2]ਤੁਰਕਾਂ ਰੂਪ ਬ੍ਰਿਛਾਂ ਦੀ। [3]ਨਿਰੰਤਰ, ਬਹੁਤ। [4]ਸਾਜ ਸਮਾਨ। [5](ਕਵਿਤਾ ਵਿਚ ਰਚੇ) ਰਸਾਂ ਨੂੰ। [6](ਗੁਰੂ ਜੀ) ਦਿੰਦੇ ਹਨ ਉੱਤਰ। [7]ਅਲੰਕ੍ਰਿਤ, ਢਬੀ ਹੋਈ। [8]ਨੁਰੰਗੇ ਨੇ (ਉਸ ਨੂੰ) ਤੁਰਕ ਕਰਨਾ ਚਾਹਿਆ। [9]ਹਿੰਦੂਆਂ ਵਿਚ ਵੱਡਾ ਗੁਣੀ ਜਾਣਕੇ। [10]ਇਕ (ਗੁਰੂ ਜੀ ਹੀ ਨੁਰੰਗੇ ਦੇ) ਸਮ ਬਹੁਤੀ ਸ਼ਕਤੀ ਵਾਲੇ ਹਨ ਨਿਬਾਹੁਣਗੇ (ਮੇਰਾ ਧਰਮ)। (ਅ) ਜਿਨ੍ਹਾਂ ਦੀ ਬਹੁਤੀ ਸ਼ਕਤੀ ਇਕ ਤਾਰ ਨਿਭਦੀ ਹੈ। [11]ਭਾਵ ਆਮ ਰਸਤਿਆਂ ਤੋਂ ਦੂਰੇਡੇ ਦੂਰੇਡੇ ਟੁਰ ਕੇ।

ਪਹੁੰਚਸੋ ਆਨਿ ਅਨੰਦਪੁਰਿ ਹਿਤ ਕਰਿ॥੮॥ਰੁਚਿਰ ਕਵਿੱਤ ਕਿਤੂਕੋ[1]ਕਰਿ ਕੈ[2]।ਮਿਲਸੋ ਗੁਰੂ ਸਨ ਤਬਹਿ ਉਚਰਿਕੈ। 'ਬਿਨਾ ਆਸਰੇ ਗਹਸੋ ਅਲੰਬ। ਜਗਤ ਗੁਰੂ!ਗੁਨ ਧਰਹੁ ਕਦੰਬ[3]॥੯॥ਸੁਨਾ ਨਿਥਾਵਨ ਕੋ ਤੁਮ ਥਾਨ।ਸਦਾ ਨਿਮਾਨਨ ਕੋ ਬਡ ਮਾਨ।ਅਹੋ ਨਿਤਾਨਨ ਕੋ ਤੁਮ ਤ੍ਰਾਨ। ਅਸ ਸ਼ੋਭਾ ਕੋ ਕਥਹਿ ਜਹਾਨ'॥੧੦॥ਸੁਨਿ ਸ਼੍ਰੀ ਪ੍ਰਭੁ ਸਾਦਰ ਬੈਠਾਯੋ।ਨਿਜ ਪ੍ਰਸੰਗ ਤਬਿ ਬਿੱਪ੍ਰ ਸੁਨਾਯੋ। 'ਤੁਰਕ ਤੇਜ ਤੇ ਬਿਨ ਬਲ ਹਿੰਦੂ[4]। ਧਰਮ ਬਿਨਾਸਤਿ ਮੇਲਤਿ ਬ੍ਰਿੰਦੂ[5] ॥੧੧॥ ਮਹਾਂ ਤ੍ਰਾਸ ਤੇ ਮੈਂ ਚਲਿ ਆਯੋ। ਚਹਤਿ ਆਪਨੋ ਧਰਮ ਬਚਾਯੋ[6]। ਸੁਨਿ ਸ਼੍ਰੀ ਸਤਿਗੁਰ ਧੀਰਜ ਦੀਨਾ।ਰੋਜ ਰਜਤਪਣ ਪੰਚ ਸੁ ਕੀਨਾ ॥੧੨॥ ਕਹਸੋ 'ਤੋਹਿ ਪਿਤ ਕਵੀ ਬਿਸਾਲਾ। ਰਚੀ ਆਦਿ[7] ਕਵਿ-ਪ੍ਰਿਯਾ[8] ਰਸਾਲਾ। ਰੀਝ ਮਹਾਂਭਾਰਤ ਮਨ ਭਾਵੈ[9]। ਕਵਿ ਗਨ ਤੇ ਭਾਖਾ ਬਨਵਾਵੈਂ[10]॥੧੩॥ਇਮ ਕਹਿ ਰਾਖਸੋ ਨਿਕਟ ਹਮੇਸ਼ਾ।ਸੁਨਿ ਕਵਿ ਆਵਨਿ ਲਗੇ ਵਿਸ਼ੇਸ਼ਾ। ਦਰਬ ਬ੍ਰਿੰਦ ਦੇ ਰਾਖਹਿੰ ਤੀਰ। ਪਰਚਹਿੰ ਤਿਨ ਕੋ ਸੰਗ ਸਧੀਰ ॥੧੪॥ ਬਾਨੀ ਸ਼੍ਰੀ ਗੁਰ ਆਪ ਬਨਾਵੈਂ। ਚੰਡਿ ਚਰਿੱਤ੍ਰ ਆਦਿ ਗਨ ਭਾਵੈਂ[11]।ਰਿਦੇ ਬਿਚਾਰਹਿੰ ਬਹੁਤ ਕ੍ਰਿਪਾਲ।--ਚਹੈਂ ਰਚਨਿ ਕੋ ਪੰਥਬਿਸਾਲਾ ॥ ੧੫ ॥ ਸੁਨਿ ਅੱਨਸ੍ਯਾਇ ਤੁਰਕ ਕੋ ਭਾਰੀ। ਦੇਤਿ ਜਗਤ ਕੋ ਦੁਖ ਬੁਰਿ-ਆਰੀ। ਰਾਜ ਤੇਜ ਜਿਮ ਸਰਬ ਬਿਨਾਸੈ। ਪੰਥ ਖਾਲਸਾ ਸੁਖਦ ਪ੍ਰਕਾਸ਼ੈ। ੧੬॥ ਰਕਤਬੀਜ[11]ਕੋ ਜੁੱਧ ਕਰਾਲਾ। ਸਿਮਰਨ ਕੀਨਸਿ ਭਲੋ ਸੁ ਕਾਲਾ। ਜਗਤਮਾਤ ਕੋ ਬਰ ਤਿਹ ਸਮੋਂ। ਪੰਥ ਕਰਨ ਕੋ ਦੀਨਸਿ ਹਮੋਂ ॥ ੧੭ ॥ ਬਿਦਤ ਹੋਇ ਕਰਿ ਬਰ ਤਬਿ ਦੇਊ। ਸੋ ਅਬਿ ਸਮਾ ਭਯੋ ਬਿਧਿ ਤੇਊ।ਹੋਇ ਬਿੱਪ੍ਰ ਬਰ ਅਸ ਕਿਸ ਦੇਸ਼। ਪੂਜਹਿੰ, ਹੋਮ ਕਰਾਇ ਵਿਸ਼ੇਸ਼ ॥੧੮ ॥ ਜਥਾ ਜੋਗ ਬਿਧ[12]ਤੇ ਕਰਿਵਾਵਹਿੰ। ਕਲੀ ਕਾਲ ਦੇਵੀ ਬਿਦਤਾਵਹਿੰ। ਕਰਿ ਦਰਸ਼ਨ ਪੂਰਬ ਬਰ ਲੈਹੈਂ।ਪੀਛੇ ਪੰਥ ਖਾਲਸਾ ਕੈਹੈਂ*॥੧੯ ॥ਰੱਛਕ ਹਿੰਦੁ

[1]ਕੀਰਤੀ ਦੇ। (ਅ) ਕਿੰਨੇ ਕੁ। [2]ਰਚਕੇ। [3]ਸਮੂਹ ਗੁਣਾਂ ਨੂੰ ਧਾਰਦੇ ਹੋ। [4]ਹਿੰਦੂ ਬਲਹੀਨ ਹੋਏ ਹਨ। [5]ਬਹੁਤਿਆਂ ਦਾ ਧਰਮ ਨਾਸ਼ ਕਰਕੇ ਮੇਲਦੇ ਹਨ (ਆਪਣੇ ਮਜ਼ਹਬ ਵਿਚ)। [6]ਪਹਿਲਾਂ। [7]ਨਾਮ ਹੈ ਰੀਝ ਦਾ। [8]"ਮਹਾਂ ਭਾਰਤ'ਦਿਲ ਨੂੰ ਚੰਗਾ ਲਗਣ ਵਾਲਾ ਹੈ(ਸੰਗਾਂ ਕਰਕੇ)।[9]ਬਨਵਾ-ਵਾਂਗੇ।[10]ਆਦਿਕ(ਬੀਰ ਰਸ ਉਤਪਤਕਰਨ ਵਾਲੇ)ਸਾਰੇ(ਰੀਝ)ਚੰਗੀਲਗਦੇ ਹਨ।[11]ਨਾਮ ਦੇਂਤਦਾ। [12]ਰੀਤੀ ਸਹਿਤ। *ਇਹ ਕਥਨ ਜੇ ਕਵੀ ਜੀ ਦਾ ਹੈ ਤਾਂ ਵਦਤੋਵਜਾਘ ਤ ਹੈ ਪਿੱਛੇ ਰੁਤ ੨ ਅੰਸੂ ੨੪ ਅੰਕ ੬ ਵਿੱਚ ਕਹਿ ਆਏ ਹਨ:-'ਬ੍ਰਹਮਾਦਿਕ ਸਨਕਾਦਿਕ ਸਾਰੇ। ਸ਼ੇਸ਼ ਸਾਰਦਾ ਪਾਇੰ ਨ ਪਾਰੇ'।ਜੇ ਸਾਰਦਾ ਤੇ ਸ਼ੇਸ਼ਨਾਗ ਆਦਿ ਸਾਰੇ ਗੁਰੂ ਗੋਬਿੰਦ ਸਿੰਘ ਜੀ ਦੇ ਉਪਾਸਕ ਹਨ ਤਦ ਫੇਰ ਗੁਰੂ ਜੀ ਨੂੰ ਆਪਣੇ ਸੇਵਕਾਂ ਵਿੱਚੋਂ ਕਿਸੇ ਇਕ ਦੀ ਉਪਾਸਨਾ ਦੀ ਕੀ ਲੋੜ ਹੈ ?

ਧਰਮ ਕੋ ਬਨੈਂ। ਦੁਸ਼ਟ ਅਰਿਸ਼ਟਿ[1] ਪ੍ਰਬਲ ਕੋ ਹਨੈਂ—।ਇੱਤਯਾਦਿਕ ਪ੍ਰਭੁ ਚਿਤਵਤਿ ਰਹੈਂ।ਬਿੱਪ੍ਰ ਖੋਜਿਬੋ ਹਿਤ ਕਬਿਕਹੈਂ॥੨੦॥ਚਹੁੰ ਕੁੰਟਨਿ ਤੇ ਨਰ ਗਨ ਆਵੈਂ। ਅਨਿਕ ਅਕੋਰਨਿ ਕੋ ਅਰਪਾਵੈਂ। ਬਸਨ ਬਿਭੂਖਨ ਹਯ ਹੱਥਯਾਰ। ਵਸਤੁ ਅਜਾਇਬ ਦਰਬ ਉਦਾਰ॥ ੨੧॥ ਮਨੋਕਾਮਨਾ ਪਾਇ ਸਿਧਾਰੈਂ।ਕੀਰਤਿ ਚਾਰੋਂ ਬਰਨ ਉਚਾਰੈਂ। ਪੀਰ ਅਜ਼ਮਤੀ ਆਇ ਅਨੇਕੈਂ। ਬਪੁ ਖ਼ੁਦਾਇ ਲਖਿ ਮਸਤਕ ਟੇਕੈਂ॥੨੨॥ਪ੍ਰਸ਼ਨੋਤਰ ਕਰਿ ਉਰ ਹਰਖਾਵੈਂ। ਕਿਤਿਕ ਨਿਕਟ ਰਹਿ ਸੇਵ ਕਮਾਵੈਂ। ਤਿਮਹੀ ਬਹੁ ਜੋਗੀ ਸੰਨਯਾਸੀ। ਦਿਪਤਿ ਤੇਜ ਤੇ ਆਵਹਿ ਪਾਸੀ॥ ੨੩ ॥ ਜਪੀ ਤਪੀ ਬਹੁ ਭੇਖ ਵਿਰਾਗੀ। ਦਰਸਹਿਂ ਪ੍ਰਭੁ ਕੋ ਜੋ ਬਡਭਾਗੀ।ਰਚਹਿਂ ਅਨਿਕ ਛੰਦਨ ਕੀ ਬਾਨੀ।ਸੁੰਦਰ ਰਸ ਸ਼ਿੰਗਾਰ ਕੇ ਸਾਨੀ[2] ॥ ੨੪ ॥ ਬਰਣਨ ਕਰੈਂ ਬਹੁਤ ਰਸਬੀਰ[3]। ਬਿਚ ਸੰਗ੍ਰਾਮ ਧਰਨ ਭਟ ਧੀਰ[4]। ਅਧਿਕ ਰੌਦ੍ਰ ਪੁਰਖਾਰਥ ਜੋਧਾ[5]।ਲਗਹਿ ਸ਼ਸਤ੍ਰ ਜਿਮ ਬਢ ਹੈ ਕ੍ਰੋਧਾ ॥ ੨੫ ॥ ਜਿਸਤੇ ਥਕਤਾ ਅਰੁ ਸ਼ੈਤਾਨ। ਵਧੈ ਬੀਰਤਾ ਮਨ ਮਹਿਂ ਆਨ। ਕੋ ਅਸ ਕਾਇਰ ਹੈ ਜਗ ਮਾਂਹੀ। ਸੁਨਿ ਪਠਿ ਹੈ ਉਤਸਾਹ ਨ ਜਾਂਹੀ ॥ ੨੬ ॥ ਰਣ ਮਹਿਮਾ ਕੋ ਕਹੈਂ ਸਚਾਨੀ। ਚਹਿਬੋ ਸਭਿ ਨਰ ਆਯੁਧ ਪਾਨੀ[6]। ਆਨ[7] ਕਵੀ ਬਹੁ ਪਾਸ ਥਿਰੇ ਹੈਂ। ਅਨਿਕ ਭਾਂਤਿ ਕੀ ਗਿਰਾ ਕਰੇ ਹੈਂ॥ ੨੭ ॥ ਮਨ ਭਾਵਤ ਬਹੁ ਲਹੈਂ ਪਦਾਰਥ। ਦਰਥ ਦੀਹ ਲੇ ਪੂਰਵਹਿਂ ਸ੍ਵਾਰਥ। ਭਾਰਤ ਕੇ ਗਨ ਪਰਬ ਉਦਾਰਾ[8]। ਜਿਨ ਮਹਿਂ ਬਰਨਨੋਂ ਜੰਗ ਅਖਾਰਾ ॥ ੨੮॥ ਸੋ ਕਵੀਅਨਿ ਤੇ ਕਹਿ ਬਨਵਾਏ। ਅਨਿਕ ਛੰਦ ਸੁੰਦਰ ਬਿਧਿ ਗਾਏ। ਸ਼੍ਰੀ ਅਜੀਤ ਸਿੰਘ ਅਨੰਦ ਬਿਲੰਦਾਬੈਠਹਿਂ ਨਿਕਟ ਪਿਤਾ ਸੁਖਕੰਦ॥੨੯॥ ਖੇਲਤਿ ਸ਼੍ਰੀ ਜੁਝਾਰ ਸਿੰਘ ਆਵੈਂ। ਪਿਤਾ ਸਮੀਪ ਥਿਰਹਿਂ ਹਰਖਾਵੈਂ। ਅੰਕ ਬਿਖੈ ਦਾਯਾ ਲੇ ਆਵਹਿਂ ਸ਼੍ਰੀ ਜ਼ੋਰਾਵਰ ਸਿੰਘ ਸੁਹਾਵਹਿਂ* ॥ ੩੦ ॥ ਹੇਰਿ ਹੇਰਿ ਹੋਵਤਿ ਬਲਿਹਾਰੀ। ਕਰਹਿਂ ਸਰਾਹਨਿ ਬਹੁ ਨਰ ਨਾਰੀ। ਜ਼ੇਵਰ ਜਬਰ ਜੋਤਿ ਜਿਨ ਜ਼ਾਹਰ। ਜਗਮਗ ਜ਼ਾਹਰ ਜਰੇ ਜਵਾਹਰ ॥੩੧॥ ਸ਼੍ਰੀ ਜੀਤੋ ਕੀ ਬਹੁ ਅਭਿਲਾਖਾ।

[1]ਉਪੱਦ੍ਰਵੀ। [2]ਵਾਲੀ, ਮਿਲੀ ਹੋਈ। [3]ਬੀਰ ਰਸ। [4]ਸੂਰਮਿਆਂ ਦਾ ਧੀਰਜ ਧਰਨਾ। [5]ਰੌਦ੍ਰਰਸ ਤੇ ਜੋਧਿਆਂ ਦਾ ਪੁਰਸ਼ਾਰਥ। [6]ਚਾਹੁੰਦੇ ਹਨ ਕਿ ਸਾਰੇ ਪੁਰਸ਼ ਹੱਥ ਵਿਚ ਸ਼ਸਤ੍ਰ ਧਾਰੀ ਹੋ ਜਾਣ। [7]ਹੋਰ। [8]ਮਹਾਂਭਾਰਤ (ਗ੍ਰੰਥ) ਦੇ ਸਾਰੇ ਅਧਯਾਯ।

*ਏਥੇ ਕਵਿ ਜੀ ਕੋਲੋਂ ਭੀ ਜੁਝਾਰ ਸਿੰਘ ਜੀ ਖੇਲਦੇ ਤੇ ਜ਼ੋਰਾਵਰ ਸਿੰਘ ਜੀ ਕੁੱਛੜ ਚੁਕੇ ਆਏ ਕਹਿਣ ਤੋਂ ਜੁਝਾਰ ਸਿੰਘ ਜੀ ਦੂਸਰੇ ਬੇਟੇ ਸਹੀ ਹੋਏ।

ਗੁਰ ਪਤਿ ਬਿਖੈ ਭਾਵ ਨਿਤ ਰਾਖਾ। ਮਾਨਹਿ ਸਦਾ ਜਥਾ ਪ੍ਰਭੁ ਕਹੈਂ।ਤਿਮ ਸੇਵਤਿ ਸਤਿ ਸੰਗਤਿ ਰਹੈ॥ ੩੨ ॥ ਪਤਿ ਮੂਰਤਿ ਕੋ ਰਿਦੈ ਬਸਾਵੈ। ਥਿਰ ਕਰਿ ਮਨ ਕੋ ਮੋਦ ਉਪਾਵੈ। ਬਹੁ ਅਭਿਲਾਖਾ ਲਖਿ ਕਰਿ ਸ੍ਵਾਮੀ। ਤਿਸਕੇ ਮੰਦਿਰ ਅੰਤਰਜਾਮੀ॥ ੩੩ ॥ ਵਾਰ ਸਨਿਸ਼ਚਰ ਕੀ ਨਿਸ ਜਬੈ। ਬਸੇ ਜਾਇ ਜੀਤੋ ਗ੍ਰਿਹ ਤਬੈ। ਕਰਿ ਕੈ ਮੰਗਲ ਅਨਿਕ ਪੁਕਾਰੇ। ਸੇਵਹਿ ਚਰਨ ਕਮਲ ਹਿਤ ਧਾਰੇ॥ ੩੪ ॥ ਚੌਥੀ ਵਾਰ ਨੰਦ[1] ਚੌਥੇ ਹਿਤ। ਨਿਜ ਘਰ ਬਸੇ ਅਨੰਦ ਦੈਬੇ ਹਿਤ। ਪੰਚਮ ਬੇਰਿ ਨ ਬਸੇ ਗੁਸਾਈਂ। ਬ੍ਰਹਮਚਰਜ ਧਰਿ ਬੈਸ ਬਿਤਾਈ॥ ੩੫ ॥ ਇਕ ਜੀਤਾ ਬਿਨ ਜਿਮ ਰਘੁਬੀਰ। ਸਰਬ ਆਰਬਲ ਰਾਖੀ ਧੀਰ। ਪ੍ਰਾਪਤਿ ਆਇ ਕਾਰ ਸੋਚ ਸ਼ਨਾਨੇ। ਜੀਤੋ ਗਰਭ ਧਰਜੋ ਸਭਿ ਜਾਨੇ॥੩੬॥ ਕਰੇ ਬਿਤਾਵਨ ਨਵਮ ਮਹੀਨੇ। ਫਾਗਨ ਸੁਦਿ ਬੁਧਵਾਰ ਸੁ ਚੀਨੇ। ਸੰਮਤ ਹੁਤੋ ਸਤਾਰਾਂ ਸੈਯਾ। ਪਚਵੰਜਾ[2] ਊਪਰ ਬਿਤ ਵੈਯਾ॥ ੩੭ ॥ ਚਤੁਰਥ ਪੁੱਤ੍ਰ* ਜਨਮ ਕੋ ਲੀਨਾ। ਬਜੀ ਵਧਾਈ ਉਮਗਾ ਨਵੀਨਾ। ਤਿਥ ਇਕਾਦਸ਼ੀ ਉਤਸਵ ਕਿਤੋ[3]। ਤਥਿ ਨਖੱਤ੍ਰ ਅਨੁਰਾ ਧਾ ਹੁਤੋ॥ ੩੮ ॥ ਤੀਨ ਪੁੱਤ੍ਰ ਸ਼੍ਰੀ ਜੀਤੋ ਕੇਰੇ। ਤੀਨ ਅਗਨਿ[4]† ਤਨ ਰਿ ਦਪਤਿ ਬਡੇਰੇ ।ਇਕ ਦਖਣਾਤਮ,ਗ੍ਰਾਹਿਪਤਮ ਬੀਜੀ। ਮਹਾਂ ਪੂਸਥ ਅਵ-

[1]ਪੁੱਤ੍ਰ। [2]੧੭੫੫। [3]ਕੀਤਾ। [4]ਤ੍ਰੈ ਅਗਨੀਆਂ ਰੂਪ।

*ਸਾਹਿਬਜ਼ਾਦਿਆਂ ਦੇ ਜਨਮ ਤਿੱਥਾਂ ਬਾਬਤ ਦੇਖੋ ਇਸੇ ਰਾਸਿ ਦੇ ਅੰਸੂ ੪੪ ਅੰਕ ੩੮ ਦੀ ਹੇਠਲੀ ਟੂਕ ਤੇ ਇਸੇ ਅੰਸੂ ਦਾ ਅੰਕ ੩੦। †ਕਰਮ ਕਾਂਡ ਨੇ ਛੇ ਅਗਨੀਆਂ ਮੰਨੀਆਂ ਹਨ:—'ਗਾਰ੍ਹਪਤ੍ਯ, ਆਹਵਨੀਯ, ਦਕਸ਼ਨਾਗਨਿ, ਸਭ੍ਯਾਗਨਿ, ਆਵਸਥ੍ਯ ਤੇ ਔਪਾਸਨਾਗਨਿ। ਇਹਨਾ ਵਿਚੋਂ ਪਹਿਲੀਆਂ ਤਿੰਨ ਮੁੱਖ ਹਨ।

੧. ਗਾਰ੍ਹਪਤ੍ਯ ਉਹ ਅਗਨੀ ਹੈ ਜਿਸ ਨਾਲ ਜੱਗ ਦੇ ਭਾਂਡੇ ਗਰਮ ਕੀਤੇ ਜਾਂਦੇ ਹਨ। ਜੱਗ ਲਈ ਰੋਟੀ ਪਕਾਉਣ ਤੋਂ ਲੈ ਸੰਸਕਾਰ ਤਕ ਸਾਰੀ ਕ੍ਰਿੱਤ ਇਸੇ ਅਗਨੀ ਨਾਲ ਕਰਦੇ ਹਨ। ਹਰੇਕ ਗ੍ਰਿਹਸਥੀ ਨੂੰ ਇਸ ਅਗਨੀ ਦੀ ਰਖਜਾ ਕਰਨੀ ਮੰਨੀ ਗਈ ਹੈ।

੨. ਦਕਸ਼ਨਾਗਨਿ ਉਹ ਹੈ ਜੋ ਜੱਗ ਦੇ ਮੰਡਪ ਵਿਚ ਗਾਰ੍ਹਪਤ੍ਯ ਅਗਨੀ ਦੇ ਦੱਖਣ ਪਾਸੇ ਵੱਲ ਥਾਪੀ ਜਾਂਦੀ ਹੈ।

੩. ਆਹਵਨੀਯ ਅਗਨੀ ਉਹ ਹੈ ਜੋ ਗਾਰ੍ਹਪਤ੍ਯ ਅਗਨੀ ਵਿਚੋਂ ਲੈ ਕੇ ਮੰਤ੍ਰ ਉਚਾਰ ਕੇ ਮੰਡਪ ਵਿਚ ਪੂਰਬ ਦੇ ਪਾਸੇ ਸਥਾਪਨ ਕੀਤੀ ਜਾਂਦੀ ਹੈ। ਹਵਨ ਇਸ ਨਾਲ ਹੁੰਦਾ ਹੈ। ਇਸ ਨੂੰ ਕਵੀ ਜੀ ਨੇ ਮਹਾਂਪੂਸ੍ਰ ਲਿਖਿਆ ਹੈ। (ਅ) ਤ੍ਰੈ ਅਗਨੀਆਂ ਚਕਿਤਸਾ ਵਾਲਿਆਂ ਨੇ ਬੀ ਮੰਨੀਆਂ ਹਨ, ਓਹ ਏਹ ਹਨ:—੧. ਭੌਮ=ਜੋ ਲਕੜੀ ਆਦਿ ਤੋਂ ਬਾਲੀ ਦੀ ਹੈ। ੨. ਦਿਵ੍ਯ= ਜੋ ਬਿਜਲੀ ਵਿਚ ਹੁੰਦੀ ਹੈ। ੩. ਜਠਰ=ਜੋ ਪੇਟ ਵਿਚ ਭੋਜਨ ਪਚਾਉਂਦੀ ਹੈ। ਪਰ ਏਥੇ ਇਹਨਾਂ ਤੋਂ ਕਵੀ ਜੀ ਦੀ ਮੁਰਾਦ ਨਹੀਂ ਹੈ। ਕਵੀ ਜੀ ਨੇ ਇਹ ਸੋ ਸਾਖੀ ਦੀ ਸਾਖੀ ਪਰ ਤੋਂ ਲੈਕੇ ਲਿਖਿਆ ਹੈ।

ਭਰੀ[1] ਸੁ ਤੀਜੀ ॥੩੯॥ ਤਰਕਨਿ ਤੇਜ ਮਹਿਦ ਬਨ ਜੋਵਾ। ਇਨ ਅਪਰਾਧ[2] ਦਗਧ ਸੋ ਹੋਵਾ। ਸਿੰਘਨ ਕੇ ਦਾਰਿਦ ਬਡ ਸੀਤ। ਇਨ ਤੇ ਸ਼ੀਘ੍ਰ ਗਯੋ ਬਹੁ ਬੀਤ ॥ ੪੦ ॥ ਮਾਤ ਸੁੰਦਰੀ ਕੋ ਸੁਤ ਸੂਰਾ। ਸ਼ਸਤ੍ਰਨਿ ਕੀ ਬਿੱਦਯਾ ਮਹਿੰ ਪੂਰਾ। ਰਣ ਮਹਿੰ ਅਨਗਨ ਤੁਰਕ ਪ੍ਰਹਾਰੇ।ਨਹਿੰ ਠਹਿਰਨ ਕੌ ਦੀਨਿ ਅਗਾਰੇ ॥ ੪੧ ॥ ਚਾਰਹੁੰ ਕੇ ਸਰੂਪ ਦੁਤਿ ਚਾਰੂ। ਚਤੁਰ ਸੁਮਤਿ ਕੋ ਮਨਹੁੰ ਪਹਾਰੂ। ਦਿਨ ਪ੍ਰਤਿ ਸ਼ਸਤ੍ਰਨਿ ਕੋ ਅੱਭਯਾਸਾ। ਪਿਤਕੀ ਆਇਸੁ ਮੈਂ ਜਿਮ ਦਾਸਾ ॥ ੪੨ ॥ ਰੁਤਿ ਦੂਜੀ ਅਬਿ ਪੂਰਨ ਹੋਈ। ਕਹੌਂ ਕਥਾ ਪੁਨ ਆਗਲ ਜੋਈ। ਦਸਹੁੰ ਗੁਰਨ ਕੇ ਚਰਨ ਮਨਾਇ। ਜਥਾ ਸ਼ਕਤਿ ਸਭਿ ਦੇਉਂ ਸੁਨਾਇ ॥ ੪੩ ॥

[ਅਰਦਾਸ]

ਕਬਿੱਤ ॥ ਸੀਰ ਨਾ ਸੁਸੰਗ ਮੈਂ, ਕੁਸੰਗ ਮੈਂ ਸੰਤੋਖ ਸਿੰਘ, ਰਮਨੋਂ ਨਿਤ ਪਾਪਨਿ ਮੈਂ, ਮਿਲਨੋ ਕਬਿ ਧੀਰ ਨਾ। ਧੀਰ ਨਾ ਧਰਚਿ ਕਾਮ ਲੰਪਟ ਕਠੋਰ, ਕੂਰ ਬੋਰਜੋ* ਮੈਂ ਬਿਕਾਰਨ ਮੈਂ, ਭਯੋ ਮਨ ਤੀਰ ਨਾ। ਤੀਰ ਨਾ ਪਛਾਨਜੋ ਤੁਮੈਂ, ਦੂਰ ਕਰਿ ਜਾਨਜੋ ਪ੍ਰਭੂ ! ਆਪਨੇ ਉਧਾਰ ਕੀ ਬਿਚਾਰੀ ਤਤਬੀਰ ਨਾ। ਬੀਰ ਨਾ ਭਗਤ, ਭੇਖ ਧਾਰੀ ਹਿਤ ਨਾਰੀ ਜਿਮ, ਰਾਖੀ ਪੈਜ ਤੈਸੇ ਮੇਰੀ ਹੇਰੋ ਤਕਸੀਰ ਨਾ ॥ ੪੪ ॥

[ਸੀਰ=ਹਿੱਸਾ, ਸੰਬੰਧ, ਮੇਲ [ਹਿੰਦੀ, ਮੀਰ=ਸਾਂਝ। ਪੰਜਾ:, ਸੀਰ=ਹਿੱਸਾ]
ਸੁਸੰਗ=ਸ੍ਰੇਸ਼ਟ ਸੰਗ, ਭਾਵ ਨਾਮੀ ਪੁਰਖਾਂ ਦਾ ਸੰਗ। ਬੋਰਜੋ=ਡੋਬ ਰਿਹਾ ਹੈ।
ਤੀਰ=ਤੀਰ, ਤੀਰ ਵਰਗਾ ਭਾਵ ਸਿੱਧਾ। ਤੀਰ=ਨੇੜੇ।
ਤਤਬੀਰ=ਜੁਗਤਿ, ਉਪਾਉ। [ਫਾ: ਤਦਬੀਰ] ਬੀਰ=ਸੂਰਮਾਂ, ਬਹਾਦਰ।
ਮੁਰਾਦ ਹੈ ਕਿ ਦਇਆ ਦਾਨ ਉਤਸਾਹ ਤੇ ਸੂਰਮਗਤੀ ਦੇ ਕੰਮ ਮੈਂ ਨਹੀਂ ਕੀਤੇ।
ਤਕਸੀਰ=ਗੁਨਾਹ, ਪਾਪ, [ਫ਼ਾ:; ਤਕਸੀਰ]]

ਅਰਥ–(ਹੇ ਪ੍ਰਭੂ !) ਮੈਂ ਸੰਤੋਖ ਸਿੰਘ ਨੇ ਸਤਿਸੰਗਤ ਨਾਲ ਕਦੀ ਮੇਲ ਨਹੀਂ (ਰਖਿਆ ਤੇ ਸਦਾ) ਕੁਸੰਗ ਵਿਚ (ਮੇਲ ਰਖਿਆ ਹੈ), ਪਾਪਾਂ ਵਿਚ ਮੈਂ ਨਿਤ ਪ੍ਰਵਿਰਤ ਰਿਹਾ ਹਾਂ, (ਮੈਨੂੰ) ਕਦੇ ਧੀਰਜ ਨਹੀਂ ਪ੍ਰਾਪਤਿ ਹੋਇਆ। ਹਾਂ, (ਮੇਰਾ) ਮਨ ਧੀਰਜ ਨਹੀਂ ਧਰਦਾ, (ਇਹ) ਕਠੋਰ ਕਾਮ ਵਿਚ ਲੰਪਟ ਹੈ (ਮੈਨੂੰ) ਝੂਠੇ

---

[1]ਪ੍ਰਗਟ ਹੋਈ। [2]ਸਾਹਿਬਜ਼ਾਦਿਆਂ ਦਾ ਅਪਰਾਧ ਕਰਨੇ ਤੇ (ਉਹਨਾਂ ਦਾ ਤੇਜ) ਦਗਧ ਹੋਇਆ, ਗੋਇਆ, ਇਹਨਾਂ ਨੂੰ ਮਾਰਨ: ਤੁਰਕਾਂ ਲਈ ਤੂੰ ਹੋਮ ਅਗਨੀਆਂ ਪ੍ਰਜ੍ਵਲਤ ਕਰਨੀਆਂ ਸਨ ਜਿਨ੍ਹਾਂ ਵਿਚ ਉਹਨਾਂ ਦਾ ਰਾਜ ਤੇਜ ਅਹੂਤੀ ਹੋ ਗਿਆ। *ਪਾ:–ਬੇਠਜੋ।

ਵਿਕਾਰਾਂ ਵਿਚ ਡੋਬ ਰਿਹਾ ਹੈ, (ਕਿਸੇ ਉਪਾਉ ਨਾਲ ਅਜੇ ਤੱਕ ਇਹ ਮਨ ਸਿੱਧਾ) ਤੀਰ ਨਹੀਂ ਹੋਇਆ। ਹੇ ਪ੍ਰਭੂ ਤੈਨੂੰ (ਮੈਂ) ਨੇੜੇ ਨਾ ਪਛਾਣਿਆਂ ਤੇ (ਸਦਾ) ਦੂਰ ਹੀ ਕਰਕੇ ਜਾਣਦਾ ਰਿਹਾ (ਤੇ ਆਪਣੇ) ਉਧਾਰ ਦੀ (ਕਦੇ ਕੋਈ) ਜੁਗਤ ਨਾ ਵਿਚਾਰੀ। (ਹੇ ਪ੍ਰਭੂ।) ਜਿਵੇਂ ਓਹ (ਤਰਖਾਣ ਪੁੱਤ੍ਰ) ਨਾ ਸੂਰਮਾਂ ਤੇ ਨਾ (ਤੇਰਾ ਮੁੱਢ ਤੋਂ) ਭਗਤ ਸੀ (ਕੇਵਲ) ਨਾਰੀ ਦੇ ਵਾਸਤੇ (ਉਸ ਨੇ ਵਿਸ਼ਨੂੰ ਦਾ) ਭੇਖ ਧਾਰਿਆ (ਹੋਇਆ ਸੀ) (ਤੇ ਤੂੰ) ਉਸ ਦੀ ਪੈਜ ਰੱਖੀ ਸੀ ਤਿਵੇਂ ਹੀ ਮੇਰੀ ਕੋਈ ਤਕਸੀਰ ਨਾ ਵੇਖੋ (ਤੇ ਪੈਜ ਰੱਖ ਦਿਖਾਓ)।

ਚੌਥੀ ਸਤਰ ਵਿਚ ਦਿਤੇ ਇਸ਼ਾਰੇ ਦੀ ਕਥਾ—ਇਕ ਰਾਜ ਕੰਨਜਾਂ ਨੇ ਵਿਸ਼ਨੂੰ ਜੀ ਦਾ ਸਰੂਪ, ਜਸ ਤੇ ਬਲ ਸੁਣਕੇ ਪ੍ਰਣ ਕੀਤਾ ਕਿ ਮੈਂ ਵਿਸ਼ਨੂੰ ਤੋਂ ਬਿਨਾਂ ਕਿਸੇ ਹੋਰ ਨਾਲ ਵਿਆਹ ਨਹੀਂ ਕਰਨਾ। ਇਕ ਚਤੁਰ ਨੁਆਨ ਸੁੰਦਰ ਲੜਕੇ ਨੇ ਜੋ ਤਰਖਾਣੀ ਕਾਰੀਗਰੀ ਦਾ ਕਮਾਮ ਕਰਦਾ ਸੀ ਰਾਜ ਕੰਨਜਾਂ ਨੂੰ ਵੇਖਕੇ ਉਸ ਨਾਲ ਵਿਆਹ ਕਰਨ ਦੀ ਪੱਕੀ ਧੁਨ ਲਾ ਲਈ ਸੀ। ਗਰੀਬ ਆਦਮੀ ਦੇ ਯਤਨ ਨਿਸ਼ਫਲ ਜਾਣੇ ਹੀ ਸਨ, ਪਰ ਅੰਤ ਉਸ ਨੂੰ ਰਾਜ ਕੰਨਜਾਂ ਦੇ ਪ੍ਰਣ ਦਾ ਪਤਾ ਲੱਗਾ, ਤਦ ਉਸ ਨੇ ਇਕ ਹਵਾ ਵਿਚ ਉਡਣ ਵਾਲਾ ਗਰੁੜ ਬਣਾਇਆ, ਦੋ ਬਾਹਾਂ ਬਨਾਉਟੀ ਲਾਈਆਂ ਤੇ ਵਿਸ਼ਨੂੰ ਦਾ ਵੇਸ ਧਾਰਕੇ ਉੱਡਕੇ ਰਾਜ ਮਹਿਲ ਆ ਪਹੁੰਚਾ। ਭੇਖ ਨਿਭ ਗਿਆ ਵਿਆਹ ਹੋ ਗਿਆ। ਵੱਖਰੇ ਮਹਿਲ ਵਿਚ ਰਹਿਣ ਬਹਿਣ ਲੱਗੇ, ਬਨਾਵਟੀ ਵਿਸ਼ਨੂੰ ਨੇ ਪੱਜ ਬਣਾ ਲਿਆ ਕਿ ਰਾਜ ਕੰਨਜਾਂ ਦੇ ਅਤੀ ਪ੍ਰੇਮ ਦੇ ਕਾਰਨ ਮੈਂ ਮਨੁੱਖ ਰੂਪ ਵਿਚ ਹੀ ਇਸ ਦੇ ਜੀਉਂਦੇ ਜੀ ਇਸ ਪਾਸ ਰਹਾਂਗਾ।

ਕੁਛ ਸਮਾਂ ਪਾਕੇ ਉਸ ਕੰਨਜਾਂ ਦੇ ਪਿਤਾ ਰਾਜਾ ਤੇ ਕਿਸੇ ਹੋਰ ਰਾਜਾ ਵੱਲੋਂ ਹਮਲਾ ਹੋਇਆ, ਹਾਰ ਦੀਆਂ ਸੂਰਤਾਂ ਤੱਕਕੇ ਰਾਜਾ ਤੇ ਦਰਬਾਰੀ ਇਸ ਵਿਸ਼ਨੂੰ ਦੀ ਪੈਰੀਂ ਆ ਪਏ ਕਿ ਆਪ ਲਾਜ ਰੱਖੋ। ਉਸ ਨੇ ਕਿਹਾ ਚਿੰਤਾ ਨਾ ਕਰੋ, ਕੱਲ ਜੀਤ ਹੋਇਗੀ। ਰਾਜਾ ਤੇ ਦਰਬਾਰੀ ਤਾਂ ਚਲੇ ਗਏ, ਪਰ ਬਨਾਵਟੀ ਵਿਸ਼ਨੂੰ ਜੀ ਇਤਨੇ ਡਰੇ ਅਰ ਸਹਿਮੇ ਕਿ ਸੁਰਤ ਸਿੰਕੁਚਦੀ ਸਿੰਕੁਚਦੀ ਜੁੜ ਗਈ, ਅਰਦਾਸ ਵਿਚ ਲੀਨ ਹੋ ਗਈ, ਸਮੇਂ ਦੀ ਔਕੜ ਪੈ ਜਾਣ ਤੇ ਡੋ ਦੀ ਪ੍ਰਬਲਤਾ ਕਰਕੇ ਚਿਤ ਨਿਰਮਲ ਹੋਕੇ ਜੁੜਦਾ ਜੁੜਦਾ ਇਕ ਚਿਤ ਇਕ ਛਿਨ'ਵਾਲੀ ਏਕਾਗ੍ਰਤਾ ਵਿਚ ਚਲਾ ਗਿਆ। ਅਗਲੇ ਦਿਨ ਜੁੱਧ ਵਿਚ ਗੈਬੀ ਮਦਦ ਆਈ ਤੇ ਜੁੱਧ ਫਤਹ ਹੋ ਗਿਆ। ਇਹ ਪ੍ਰਮਾਣ ਦੇਕੇ ਵਾਹਿਗੁਰੂ ਜੀ ਅੱਗੇ ਭਗਤ ਜੀ ਨੇ ਅਰਦਾਸ ਕੀਤੀ ਹੈ ਜੋ ਭਗਤ ਬਾਣੀ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ) ਵਿਚ ਆਈ ਹੈ। ਉਸ ਵੱਲ ਇਸ਼ਾਰਾ ਕਰਕੇ ਕਵੀ ਜੀ ਬਿਨੈ ਕਰਦੇ ਹਨ ਕਿ ਹੇ ਵਾਹਿਗੁਰੂ! ਆਪ ਅਰਦਾਸ ਪਾਪੀਆਂ ਦੀ ਭੀ ਸੁਣ ਲੈਂਦੇ ਹੋ, ਮੇਰੀਆਂ ਭੀ ਤਕਸੀਰਾਂ ਨਾ ਤੱਕੋ ਤੇ ਤੂੰਠ ਕੇ ਮੇਰੇ ਇਸ ਕਾਰਜ ਨੂੰ ਸਿਰੇ ਚਾੜ੍ਹੋ ਤੇ ਸ਼ੁਭਗਤੀ ਦਾਨ ਕਰੋ।

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਦੂਤਿਯ ਰੁਤੇ 'ਸ੍ਰੀ ਭਤੇ ਸਿੰਘ ਜੀ ਜਨਮ ਪ੍ਰਸੰਗ' ਅਰਨਨੇ ਕਵਿ ਸੰਤੋਖ ਸਿੰਘ ਵਿਰਚਤਾਯਾਂ ਭਾਖਯਾਂ ਨਾਮ ਪੰ ਪਸਤੀ ਅੰਸੂ ॥ ੫੦ ॥

ਦੂਜੀ ਰੁਤ ਸਮਾਪਤਿ ਹੋਈ ॥

ਤੀਜੀ ਰਿਤੁ ਚੱਲੀ

੧ ਓ ਸਤਿਗੁਰ ਪ੍ਰਸਾਦਿ ॥ ਸ਼੍ਰੀ ਵਾਹਿਗੁਰੂ ਜੀ ਕੀ ਫਤੇ ॥

[ਜਿਹ ਥੀ ਮੰਗਲ ਹੋਨ, ਅਰਥਾ ਛਵੀ ਦੇਖੋ ਰਾਸਾਂ ਦੇ ਆਦਿ]

ਅਥ ਤ੍ਰਿਤਿਯ ਰੁਤ ਕਥਨੰ।

ਅੰਸੂ ੧. [ਮੰਗਲ। ਬ੍ਰਾਹਮਣਾਂ ਦੀ ਪ੍ਰੀਖਜਾ]

੧. 'ਕਵਿ-ਸੰਕੇਤ' ਮਿਰਯਾਦਾ ਦਾ ਮੰਗਲ।

ਦੋਹਰਾ ॥ ਸਾਰਦ ਬਾਰਦ ਨਾਰਦਹਿ ਪਾਰਦ ਇੰਦ ਮਨਿੰਦ।
ਬਰਣ ਰੂਪ ਕੋ ਬਰਣ ਬਰ ਨਮੋ ਚਰਣ ਅਰਬਿੰਦ ॥ ੧ ॥

{ ਸਾਰਦ ਬਾਰਦ=ਸਰਦ ਰੁਤ ਦਾ ਬੱਦਲ। ਪਾਰਦ=ਪਾਰਾ। ਬਰਣ=ਰੰਗ।
ਬਰਣ=ਵਰਣਨ ਹੁੰਦਾ ਹੈ। ਕਥਨ ਕੀਤਾ ਜਾਂਦਾ ਹੈ। ਬਰ=ਸ੍ਰੇਸ਼ਟ। }

ਅਰਥ-(ਜਿਸ ਸਰੱਸ੍ਵਤੀ ਦਾ) ਸਰਦ ਰੁਤ ਦੇ ਬੱਦਲ, ਨਾਰਦ, ਪਾਰੇ ਤੇ ਚੰਦ੍ਰਮਾਂ ਵਰਗਾ ਸ੍ਰੇਸ਼ਟ ਰੰਗ ਰੂਪ ਕਥਨ ਕੀਤਾ ਜਾਂਦਾ ਹੈ, ਤਿਸਦੇ ਚਰਨਾਂ ਕਵਲਾਂ (ਉਪਰ ਮੇਰੀ) ਨਮਸਕਾਰ ਹੈ।

੨. ਇਸ਼੍ਟ ਗੁਰੂ-ਦਸੋਂ ਗੁਰੂ ਸਾਹਿਬਾਨ ਦਾ-ਮੰਗਲ।

ਸ਼੍ਰੀ ਨਾਨਕ, ਅੰਗਦ, ਅਮਰ, ਰਾਮਦਾਸ, ਅਰਜੰਨ।
ਹਰਿ ਗੋਬਿੰਦ, ਹਰਿਰਾਇ ਗੁਰ, ਹਰੀਕ੍ਰਿਸ਼ਨ ਪਗ ਮੰਨ ॥ ੨ ॥
ਤੇਗ ਬਹਾਦਰ, ਦਸਮ ਗੁਰ, ਸਭਿਕੇ ਚਰਨ ਮਨਾਇ।
ਰੁਤ ਬਰਨੌਂ ਅਬਿ ਤੀਸਰੀ ਜਿਮ ਦੇਵੀ ਬਿਦਤਾਇ ॥ ੩ ॥

ਅਰਥ-ਸ਼੍ਰੀ (ਗੁਰ) ਨਾਨਕ (ਦੇਵ, ਸ਼੍ਰੀ ਗੁਰ) ਅੰਗਦ (ਦੇਵ, ਸ਼੍ਰੀ ਗੁਰੂ) ਅਮਰ (ਦਾਸ, ਸ਼੍ਰੀ ਗੁਰ) ਰਾਮਦਾਸ, (ਸ਼੍ਰੀ ਗੁਰ) ਅਰਜਨ (ਦੇਵ, ਸ਼੍ਰੀ ਗੁਰ) ਹਰਿਗੋਬਿੰਦ, (ਸ਼੍ਰੀ) ਗੁਰੂ ਹਰਿ ਰਾਇ (ਤੇ ਸ਼੍ਰੀ ਗੁਰੂ) ਹਰਿ ਕ੍ਰਿਸ਼ਨ ਜੀ ਦੇ ਚਰਨਾਂ ਨੂੰ ਮਨਾਉਂਦਾ ਹਾਂ ॥੨॥ (ਤੇ ਫਿਰ ਸ਼੍ਰੀ ਗੁਰ) ਤੇਗ ਬਹਾਦਰ, ਦਸਮ ਗੁਰ (ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ (ਗੁਰਾਂ) ਦੇ ਚਰਨਾਂ ਨੂੰ ਪੂਜ ਕੇ ਹੁਣ ਤੀਸਰੀ ਰੁਤ ਕਥਨ ਕਰਦਾ ਹਾਂ ਜਿਵੇਂ ਦੇਵੀ ਪ੍ਰਗਟਾਈ ਸੀ।

ਦਿਜ ਖੋਜਨ ਹਿਤ ਸਤਿਗੁਰੂ ਚਿਤਵਤਿ ਅਨਿਕ ਉਪਾਇ। ਮਖ ਮਿਸ[1] ਕਰਿ ਬਹੁ ਦੇਸ਼ ਤੇ ਲੀਨੇ ਬ੍ਰਿੰਦ ਬੁਲਾਇ॥੪॥ਤੋਟਕਛੰਦ॥ 'ਧਨ ਦੇਹਿ ਧਨੌ' ਸਭਿ ਸੰਗ ਭਨਜੋ। ਇਮ ਦੇਸ਼ ਬਿਦੇਸ਼ ਮਝਾਰ ਸੁਨਜੋ।ਦ੍ਵਿਜ ਆਗਮ ਬੇਦ ਸ਼੍ਰੁਤੀ ਬਿਤ ਜੋ[2]। ਬਿਤ ਭੇਦ ਖੜੰਗਨ ਕੇ ਜਿਤ ਜੋ[3] ॥ ੫ ॥ ਸਭਿ ਬੇਦ ਸੁ

[1]ਯੱਗ ਦੇ ਸਾਂਗੇ, ਯੱਗ ਦੇ ਬਹਾਨੇ। [2]ਸ਼ਾਸਤ੍ਰਾਂ ਤੇ ਵੇਦ ਦੀਆਂ ਸ਼ਰੁਤੀਆਂ ਦੇ ਵੇਤਾ ਸਨ ਜੇਹੜੇ ਦਿਜ। [3]ਵੇਦ ਦੇ ਛੇ ਅੰਗਾਂ ਦੇ ਭੇਦ ਜਾਣਨ ਵਾਲਿਆਂ ਨੂੰ ਭੀ ਜਿੱਤ ਲੈਣ ਵਾਲੇ ਜੋ (ਬ੍ਰਾਹਮਣ ਸਨ)। ਛੇ ਅੰਗ ਵੇਦ ਦੇ ਏਹ ਹਨ:-ਸਿਖਜਾ, ਕਲਪ, ਵ੍ਯਾਕਰਣ, ਨਿਰੁਕਤ, ਛੰਦ, ਜ੍ਯੋਤਿਸ਼।

ਮੰਤ੍ਰਨਿ ਗਯਾਤ ਧਰੈਂ।ਜਿਨ ਕੋ ਪਠਿ ਦੇਵ ਪ੍ਰਸੰਨ ਕਰੈਂ।ਹਵਨਾਦਿਕ ਰੀਤਿ ਪਛਾਨਤਿ ਹੈਂ। ਸਭਿ ਪੂਜਨ ਕੀ ਬਿਧਿ ਜਾਨਤਿ ਹੈਂ॥੬॥ਪੁਰਿ ਗ੍ਰਾਮਨ ਮਾਨਵ ਭੇਜਿ ਦਿਯੋ।ਨਿਜ ਨੇਰ ਕਿ ਦੂਰਹਿ ਜਾਨਿ ਲਿਯੋ।ਸਭਿ ਕੋ ਬੁਲਿਵਾਇ ਅਨੰਦਪੁਰੇ।ਬਹੁ ਆਵਤਿ ਭੇ ਬਛ ਮੇਲ ਕਰੇ॥੭॥ ਦਿਸ਼ ਪੂਰਬ ਕੇ ਪੁਰਿ ਕੌਨ ਗਨੇ। ਸ਼ਿਵ ਕੋ ਪੁਰਿ ਔ ਮਥਰਾਦਿ ਘਨੇ। ਪੁਨ ਔਧ, ਪ੍ਰਯਾਗ, ਦਿਲੀ ਜੁ ਭਲੇ। ਸੁਨਿ ਕੈ ਗੁਰ ਕੋ ਮਖ ਆਇਂ ਚਲੇ ॥੮॥ ਕਸ਼ਮੀਰ, ਲਹੌਰ ਜਿ ਔਰ ਘਨੇ।ਬਹੁ ਥਾਵਨਿ ਕੇ ਨਹਿੰ ਸੋਇਗਨੇ।ਬਿਤ ਬੇਦਨ ਕੇ ਦਿਜ[1]ਆਵਤਿਹੈਂ। ਪੁਰਿਆਨੰਦ ਮਾਨਹਿ[2] ਪਾਵਤਿ ਹੈਂ ॥੯॥ਦੋਹਰਾ॥ ਬੇਤਾ ਬਿੱਦ੍ਯਾ ਸਕਲ ਕੇ ਸੋ ਆਵਤਿ ਚਿਤ ਚਾਇ। ਕਦਰ ਸ਼ਨਾਸੀ[3] ਸਤਿਗੁਰੂ ਦੇਹਿੰ ਦਰਬ ਸਮੁਦਾਇ॥ ੧੦ ॥ ਤੋਟਕ ਛੰਦ ॥ ਕਿਹ ਲੌ ਗਨੀਅਹਿ ਦਿਜ ਆਇ ਗਏ।ਪੁਰਿ ਆਨੰਦ ਮੈਂ ਬਿਸਰਾਮ ਕਿਏ। ਸਭਿ ਚਾਵਰ ਚੂਨ ਘ੍ਰਿਤਾਦਿ ਲਹੈਂ। ਕਰਿ ਭੋਜਨ ਕੋ ਦਰਸੰਨ ਚਹੈਂ ॥੧੧॥ ਦਿਜ ਪੁੰਜਹਿ ਪੁੰਜ ਸੁ ਡੇਰ ਕਿਯੋ[4]।ਬਿਨ ਬਿੱਦ੍ਯ ਸਬਿੱਦ੍ਯ ਮਿਲੈਂਤਿ ਭਏ[5]।–ਪਰਖੈਂ ਇਨ ਕੋ–ਇਮ ਠਾਨਿ ਮਨੈਂ[6]। ਗੁਰ ਆਇਸੁ ਦੀਨਿ ਮਹਾਨ ਜਨੈਂ[7] ॥ ੧੨॥ 'ਗਨ ਭੋਜਨ ਪਾਕ[8] ਅਨੇਕ ਕਰੋ। ਮਿਸ਼ਟਾਨ ਸਲੋਨਹਿ ਸ੍ਵਾਦ ਧਰੋ'।ਸੁਨਿ ਆਇਸੁ ਬ੍ਰਿੰਦ ਮਸੰਦ ਲਗੇ। ਨਿਸ ਬਾਸੁਰ ਮੈਂ ਚਿਰਕਾਲ ਜਗੇ ॥ ੧੩ ॥ ਕਰਿ ਭੋਜਨ ਤਯਾਰ ਅਨੇਕ ਬਿਧੀ।ਧਰਿ ਲਾਇ ਅੰਬਾਰ ਬਨੈਂਤਿ ਸਿਧੀ[9]।ਭਰਿ ਕੋਸ਼ਠ ਮੋਦਕ ਸੈਗ ਘਨੇ। ਗਨ ਪੂਪਨਿ ਪਾਕ ਸੁ ਕੌਨ ਗਨੇ[10] ॥ ੧੪ ॥ ਬਰ ਪੂਰ ਕਚੌਰ ਮਸਾਲਨ ਤੇ। ਕਰਿ ਲੀਨਿ[11], ਬਰੇ[12] ਦਧੀ ਡਾਲਨ ਤੇ। ਮਿਰਚਾਂ ਗਨ ਜੀਰਕ ਤੇ ਧਨੀਆਂ। ਘ੍ਰਿਤ ਤੇ ਸਭਿ ਪਾਕ ਭਲੋ ਬਨੀਆਂ ॥ ੧੫ ॥ ਨਰ ਸੈਂਕਰਿ ਨੀਤ ਬਨਾਵਤਿ ਹੈਂ।ਕਰਿ ਕੋਸ਼ਠ ਪੂਰ ਟਿਕਾਵਤਿ ਹੈਂ। ਬਹੁ ਕੀਨਿ ਤਿਹਾਵਲ ਤਯਾਰ ਜਬੈ। ਸਭਿ ਕੋ ਬੁਲਵਾਇ ਸੁ ਲੀਨਿ ਤਬੈ ॥ ੧੬ ॥ਸ੍ਰੈਯਾ ਛੰਦ॥ ਪਠਨੋ ਮੇਵੜਾ ਸ਼੍ਰੀ ਕਲਗ਼ੀਧਰ ਤਿਸ ਨੇ ਊਚੇ ਭਨਨੋਂ ਸੁਨਾਇ। 'ਹੁਕਮ

---

[1]ਵੇਦ ਵੇਤਾ ਬ੍ਰਹਮਨ। [2]ਆਦਰ। [3]ਕਦਰ ਪਛਾਣਨ ਵਾਲੇ। [4]ਝੁੰਡਾਂ ਦੇ ਝੁੰਡ ਬ੍ਰਾਹਮਣਾਂ ਨੇ ਡੇਰੇ ਕਰ ਲਏ। [5]ਵਿਦਿਆ ਤੋਂ ਬਿਨਾਂ ਤੇ ਵਿਦਵਾਨ ਇਕੱਠੇ ਹੋਏ। [6]ਮਨ ਵਿਚ। [7]ਵਡੇ ਸੇਵਕਾਂ ਨੂੰ। [8]ਭੋਜਨ ਤੇ ਪਕਵਾਨ। (ਅ) ਪੱਕੀ ਰਸੋਈ। [9]ਜਦ ਤਿਆਰ ਹੋ ਜਾਂਦੇ ਹਨ ਤਾਂ ਮਾਨੋ ਢੇਰ ਲਾ ਦਿੰਦੇ ਹਨ। [10]ਪੂੜੇ (ਆਦਿਕ) ਸਾਰੇ ਪਕਵਾਨ ਕੌਣ ਗਿਣੇ। [11]ਪੂਰੀਆਂ ਕਚੌਰੀਆਂ ਚੰਗੇ ਮਸਾਲਿਆਂ ਨਾਲ ਭਰ ਲਈਆਂ (ਭਾਵ ਪੀਠੀ ਲੂਣ ਮਸਾਲੇ ਆਦਿ ਪਾਕੇ)। [12]ਵੜੇ।

ਕਰਨੋ ਸ਼੍ਰੀਸਤਿਗੁਰ ਪੂਰੇ,ਸੁਨਿਬੇ ਜੋਗ ਬਿੱਪ੍ਰਸਮੁਦਾਇ[1]।ਖੀਰ ਖੰਡਜੋ ਖਾਇ ਅਹਾਰੈ ਪੰਜ ਰਜਤਪਣ ਸੋ ਅਬਿ ਪਾਇ। ਆਮਿਖ ਅਚਵੈ ਪੰਚ ਅਸ਼ਰਫੀ ਗੁਰ ਢਿਗ ਤੇ ਲੈ ਸਦਨ ਸਿਧਾਇ' ॥੧੭॥ ਬਹੁਤ ਬਾਰਿ ਸਭਿਹੂੰਨ ਸੁਨਾਯੋ ਦੈ ਪੰਕਤਿ ਭੁਰਿ ਦੀਨਿ ਬਿਠਾਇ।ਲੋਭ ਗ੍ਰਸੇ ਬਹੁ ਬਿੱਪ੍ਰ ਹਰੀ ਮਤਿ[2] ਮਾਸ ਅਸਨ ਕੋ ਮਨ ਲਲਚਾਇ। ਧਰਮ ਛੋਰਿ ਕਰਿ ਥਿਰੇ ਆਨਿ ਭਹਿੰ ਜਹਾਂ ਮੁਹਰ ਕੋ ਪੰਚ ਅਲਾਇ।ਖੀਰ ਖਾਨ ਹਿਤ ਰਹੇ ਅਲਪ ਹੀ ਜਾਨਨੋ ਜਿਨਹੁੰ –ਪ੍ਰਲੋਕ ਗਵਾਇ[3]–॥੧੮॥ਆਮਿਖਹਾਰੀ ਭਏ ਹਜ਼ਾਰੋਂ ਥਿਰ ਪੰਕਤਿ ਕਰਿ ਕੈ ਬਰਤਾਇ। ਇਕ ਦਿਸ਼ਿ ਗਨ ਪਕਵਾਨ ਪਰੋਸੇ ਜੇ ਬਹੁ ਦਿਨ ਕੇ ਰਖੇ ਬਨਾਇ।ਦੋਨਹੁੰ ਪੰਕਤਿ ਕੋ ਮਨਭਾਵਤਿ ਦੀਨਿ ਅਸਨ ਆਛੇ ਤ੍ਰਿਪਤਾਇ। ਜੋਤਿਕ ਚਹਨੋ ਅਰਪ ਸਭਿਹਿਨਿ ਕੋ ਜਲ ਤੇ ਚੁਰਾ ਕਰਨੋ ਸਮੁਦਾਇ॥੧੯॥ ਪ੍ਰਭੁ ਸੋਂ ਭਨਨੋ 'ਸੁਨਹੁੰ ਸ਼੍ਰੀ ਸਤਿਗੁਰ ਆਮਿਖ ਹਾਰੀ ਦਿਜ ਸਮੁਦਾਇ[4]। ਤਿਨ ਤੇ ਅਲਪ ਅਚਨੋ ਪਕਵਾਨਹਿੰ[5], ਅਬਿ ਦਛਨਾ ਕੋ ਥਿਰੇ ਸਬਾਇ'। ਉਠਿ ਕਰਿ ਗਏ ਬਿਲੋਕਨ ਕੀਨੋ ਜਿਨਹੁੰ ਲੋਭ ਤੇ ਧਰਮ ਗਵਾਇ।ਬਾਰਹਿ ਬਾਰ ਉਚਾਰ ਧਿਕਾਰਹਿੰ 'ਨਹੀਂ ਬਿੱਪ੍ਰ ਤੁਮ ਦੰਭ ਕਮਾਇ॥੨੦॥ਅਪਕਰਮੀ ਨਿਜ ਧਰਮਹਿੰ ਭ੍ਰਿਸ਼ਟੀ, ਬਿਗਰੇ ਆਪ ਬਿਗਾਰਹਿੰ ਔਰ। ਉਚਿਤ ਸਜ਼ਾਇ ਦੇਨਿ ਕੋ ਤੁਮ ਸਭਿ, ਦੇਹਿੰ ਅਬਹਿ, ਬਡ ਮਾਚਹਿ ਰੌਰ।–ਪ੍ਰਥਮ ਬੁਲਾਇ ਦੰਡ ਗੁਰ ਦੀਨੋ–ਭਲੋ ਬੁਰੋ ਭਾਖੈਂ[6] ਸਭਿ ਠੌਰ। ਯਾਂਤੇ ਛਿਮਾਧਰੀ ਮਨ ਜਾਨਹੁੰ, ਨਹਿੰ ਪ੍ਰਲੋਕ ਜਾਨਨੋ ਮਤਿ ਬੌਰ[7]'॥੨੧॥ਇੱਤਯਾਦਿਕ ਬਹੁ ਕਹਨੋ ਧਿਕਾਰੇ ਬਹੁਰ ਦੱਛਨਾ ਹਿਤ ਫੁਰਮਾਇ। 'ਪੰਚ ਪੰਚ ਇਨ ਦੇਹੁ ਰਜਤਪਣ[8] ਨਹਿ ਛੁਛੇ ਨਿਜ ਸਦਨ ਸਿਧਾਇੰ*। ਪੁਨਪੰਕਤਿ ਦੂਜੀ ਮਹਿੰ

[1]ਜੋ ਸਾਰੇ ਬ੍ਰਹਮਣਾਂ ਦੇ ਸੁਣਨੇ ਯੋਗ ਹੈ। [2]ਮੱਤ ਮਾਰੀ ਗਈ। [3]ਗੁਵਾਚਦਾ ਹੈ। [4]ਭਾਵ ਬਹੁਤੇ ਹਨ। [5]ਉਨ੍ਹਾਂ ਨਾਲੋਂ ਥੋੜ੍ਹਿਆਂ ਨੇ (ਦੂਸਰੇ) ਪਕਵਾਨ ਛਕੇ ਹਨ। [6]ਕੋਈ ਭਲਾ ਕੋਈ ਬੁਰਾ ਕਹੇਗਾ (ਕਿ ਨਾਲੇ) ਪਹਿਲੋਂ (ਘਰ) ਸੱਦੇ ਹੋਨੇ ਤੇ (ਨਾਲੇ ਫੇਰ) ਗੁਰੂ ਜੀ ਨੇ ਦੰਡ ਦਿੱਤਾ। [7](ਤੁਸਾਂ) ਮਤ ਦੇ ਬਾਵਲਿਆਂ ਨੇ ਪ੍ਰਲੋਕ ਦਾ ਖਯਾਲ ਨਹੀਂ ਕੀਤਾ। [8]ਰੁਪਏ।

*ਇਉਂ ਭੀ ਸ਼ੋਤ ਹੈ ਕਿ ਇਕ ਇਕ ਮੋਹਰ ਦੇਣੀ ਕੀਤੀ ਸੀ ਮਾਸ ਅਹਾਰੀਆਂ ਨੂੰ ਸੋ ਉਨ੍ਹਾਂ ਨੂੰ ਤਾਂ ਇੰਨੀ ਹੀ ਮਿਲੀ ਤੇ ਨਾ ਮਾਸ ਖਾਣ ਵਾਲਿਆਂ ਨੂੰ ਪੰਜ ਪੰਜ ਰੁਪੱਯੇ ਕਹੇ ਸੰਨ ਉਨ੍ਹਾਂ ਨੂੰ ਇੰਨੀ ਦੱਛਣਾ ਤੇ ਪੰਜ ਪੰਜ ਮੁਹਰਾਂ ਇਨਾਮ ਮਿਲੀਆਂ। ਇਹ ਖਿਆਲ ਕਰਨਾ ਕਿ ਜੋ ਕੁਛ ਮੂੰਹੋਂ ਕਿਹਾ ਸੀ ਉਸ ਤੋਂ ਘਟ ਦਿੱਤਾ ਸਜ਼ਾ ਵਜੋਂ, ਗ਼ਲਤ ਹੈ ਕਿਉਂਕਿ ਦੰਡ ਯੋਗ ਸਮਝਕੇ 'ਛਿਮਾਧਾਰੀ' ਲਿਖਿਆ ਹੈ। ਛਿਮਾਧਾਰੀ ਤਾਂ ਜੋ ਮੁਖਵਾਕ ਸੀ ਸੋ ਦਿੱਤਾ। ਪਰ ਜਿਨਾਂ ਪਰ ਖੁਸ਼ ਹੋਏ ਉਨ੍ਹਾਂ ਨੂੰ ਹੋਰ ਵੱਧ ਇਨਾਮ ਦਿੱਤੇ, ਇਹ ਮਿਹਰ ਹੈ।

ਗਮਨੇ 'ਸਾਧ ਸਾਧ' ਸ਼੍ਰੀ ਬਦਨ ਅਲਾਇ।'ਧਰਿ ਸੈਤੋਸ਼ ਧਰਮ ਨਹਿ ਛੋਰਨੋ ਜੋ ਪ੍ਰਲੋਕ ਮਹਿ ਕਰਹਿ ਸਹਾਇ' ॥੨੨॥ ਪੰਚ ਪੰਚਦੀਨਾਰ ਦੀਨਿ ਤਿਨ ਸਿਵਰ ਕਰਾਯਹੁ ਪੁਨ ਸਨਮਾਨ।ਆਮਿਖਹਾਰੀ ਰੁਖਸਦ ਕੀਨੋ ਪਹੁੰਚੇਆਪ ਆਪਨੇ ਥਾਨ।ਪਛੁਤਾਵਤਿ ਬਹੁਹਾਸ ਹੁਯੋ ਤਿਨ, ਮਰਨੋ ਨ ਕਾਰਜ ਸੰਕਟ ਮਾਨਿ। ਧਰਮ ਸਹਿਤ ਜੋ ਭਏ ਪ੍ਰਫੁੱਲਤ, ਰਖਿ ਪ੍ਰਲੋਕ ਪਾਯੋ ਧਨ ਪਾਨ[1]॥ ੨੩॥ਕਲਗ਼ੀਧਰ ਕੋ ਕੌਤਕ ਐਸੋ ਬਿਦਤ ਭਯੋ ਤਬਿ ਸਕਲ ਜਹਾਨ।ਇਮ ਪਰਖਨ ਕਰਿ ਦਿਜਬਰ ਰਾਖੇ ਸੁਧਿ ਤਿਨ ਕੀਲੇਖਾਨ ਰੁ ਪਾਨ।ਦਿਨ ਪ੍ਰਤਿ ਕਰਹਿਂ ਦਿਵਾਵਨ ਨੀਕੇ ਕੋਤਿਕ ਸਮੈਂ ਬਿਤਨੋ ਮਨ ਜਾਨਿ। ਬਸੇ ਅਨੰਦ-ਪੁਰਿ ਉਰ ਅਨੰਦ ਕਰਿ* ਗੁਰ ਜਸੁ ਉਚਰਤਿ ਰਹੈ ਮਹਾਨ ॥ ੨੪ ॥ਕਰੇ ਅਵਾਹਨ ਇਕ ਦਿਨ ਦਿਜਬਰ ਸਰਬ ਪੁਰਿਨਿ ਕੋ ਬਹੁ ਬੁਧਿਵੰਤ।ਸਾਦਰ ਕੀਨਿ ਬਿਠਾਵਨਿ ਤਿਨ ਕੋ ਕਰਿ ਆਸ਼ਿਖ ਪ੍ਰਭੁ ਕੋ ਸੁਖਵੰਤ[2]। 'ਚਿਰ ਜੀਵਹੁ ਤੁਮ ਰੋਗ ਜਮਨ ਲਗਿ ਤੇਜ ਪ੍ਰਤਾਪ ਬਢੈ ਅਤਿਯੰਤ। ਅਸ਼ਟਹੁੰ ਦਿਗਪਾਲਨ ਕੇ ਸਮ ਤੁਮ ਰਾਜ ਸਾਜ ਮਹਿਂ ਬਡ ਬਲਵੰਤ'॥੨੫॥ਸਭਿ ਸੋਂ ਪ੍ਰਸ਼ਨ ਕਰਨੋ ਕਲਗ਼ੀਧਰ 'ਸੁਨਹੁ ਬਿੱਪ੍ਰ ਬਰ ਬਿੱਦ੍ਯਾਵੰਤ। ਸ਼੍ਰੀ ਜਗਮਾਤ ਚੰਡਕਾ ਕਾਲੀ ਤਿਸ ਪੂਜਨ ਕੋ ਹਮ ਚਿਤਵੰਤਿ†।ਜਥਾ ਪ੍ਰਯੋਗ ਮੰਤ੍ਰ ਜਪ ਦੇ ਬਲਿ[3] ਆਗਮ ਨਿਗਮ ਬਿਖੈ ਲਖਿਯੰਤਿ। ਤਥਾ ਭਨਹੁ ਹਮ ਸੰਗ ਸਰਬ ਹੀ ਜਿਮ ਜਾਨਤਿ ਹੋ ਸਕਲ ਮਤੰਤ' ॥ ੨੬ ॥ ਮੁੱਖਨ ਬਿੱਪ੍ਰ ਬਰ ਬਹੁ ਬਿਚਾਰ ਕਰਿ ਸਤਿਗੁਰ ਸੰਗ ਸੁਨਾਵਨ ਕੀਨਿ। '[4]ਬਰਨੀ ਕਰਨਿ, ਪ੍ਰਯੋਗ ਮੰਤ੍ਰ ਕੋ ਨਿਜ ਕਾਰਜ ਸਾਧਿਕ ਬਿਧਿ ਪੀਨ।ਇਸ ਪ੍ਰਕਾਰ ਕੇ ਅਬਿ ਅਨੇਕ ਦਿਜ[4] ਖੋਜਹੁ ਪ੍ਰਾਪਤਿ ਹੋਇਂ ਪ੍ਰਬੀਨ। ਦੁਗਨ ਚੌਗੁਨੀ ਪੂਜਾ ਕਰਿਬੇ

[1]ਧਨ ਬੀ ਪਾ ਲਿਆ ਤੇ ਪ੍ਰਲੋਕ ਬੀ ਰੱਖ ਲਿਆ। [2]ਗੁਰੂ ਜੀ ਨੂੰ ਸੁਖ ਵਾਲੀ ਅਸ਼ੀਰਵਾਦ ਦਿੱਤੀ। [3]ਜਿਵੇਂ ਮੰਤ੍ਰ ਜਾਪ ਤੇ ਬਲੀਆਂ ਦੇਣੀਆਂ। [4]ਸਾਧਨ, ਉਪਚਾਰ, ਵਰਨੀਆਂ ਕਰਕੇ ਤੇ ਮੰਤ੍ਰ ਦੇ ਪ੍ਰਯੋਗ (ਕਰਕੇ) ਆਪਣੇ ਕਾਰਜ ਨੂੰ ਚੰਗੀ ਵਿਧੀ ਨਾਲ ਸਿਰੇ ਚਾੜ੍ਹ ਦੇਣ ਵਾਲੇ (ਜੋ ਹਨ ਸੋ ਇਸ ਤਰ੍ਹਾਂ ਦੇ ਬ੍ਰਾਹਮਣ ਅਨੇਕ ਹੁਣ (ਬੀ) ਹਨ। ਭਾਵ ਵਰਨੀਆਂ ਤੇ ਪ੍ਰਯੋਗ ਕਰਨ ਵਾਲੇ ਬ੍ਰਾਹਮਣ ਮਿਲ ਜਾਂਦੇ ਹਨ। [ਵਰਨੀ=ਪੂਜਾ,ਮੰਤ੍ਰਾਂ ਦਾ ਉਚਾਰ, ਮੰਗਲ ਕਾਰਜ ਕਰਾਉਣ ਵਾਲੇ ਨੂੰ ਦਾਨ ਆਦਿ।ਜਾਂ ਇਉਂ ਬੀ ਕਹਿੰਦੇ ਹਨ ਕਿ ਮੰਤ੍ਰ ਉਚਾਰਣਦੀ ਇਕ ਮਾਲਾ ਜਦ ਹਜ਼ਾਰ ਵਾਰ ਫਿਰ ਜਾਵੇ ਤਾਂ ਇਕ ਵਰਨੀ ਕਹੀਦੀ ਹੈ। ਪ੍ਰਯੋਗ ਮੰਤ੍ਰ ਕੇ=ਮੰਤ੍ਰਾਂ ਦੇ ਸਿੱਧ ਕਰਨ ਦੇ ਉਪਚਾ-।] ਇਸ ਤੁਕ ਦਾ ਕੁਛ ਭਾਵ ਅੰਕ ੨੯ ਦੀ ਦੂਜੀ ਤੁਕ ਵਿਚ ਕਵੀ ਜੀ ਨੇ ਖੋਹਲ ਦਿੱਤਾ ਹੈ।

*ਪਾ:—ਪੁਰ। †ਦੇਵੀ ਪੂਜਨ ਸੰਬੰਧੀ ਉੱਧਾਰ ਦੇਵੀ ਦੇ ਪ੍ਰਸੰਗ ਦੀ ਸਮਾਪਤੀ ਪਰ ਆਵੇਗਾ। ਦੇਖੋ ਇਸੇ ਰੁਤ ਦੇ ਅੰਸੂ ੧੨ ਦੇ ਅੰਤ।

ਕਾਰਜ ਸਧਹਿ[1],ਆਪ ਲਿਹੁ ਚੀਨ॥੨੭॥ਪੂਖ ਦੇਤਿ ਬਰ ਕਾਰਜ ਹੋਵਤਿ[2], ਇਹ ਤੌ ਬਾਤਿ ਸਰਬ ਬਨਿ ਆਇ। ਕਰਨਿ ਪ੍ਰਤੱਖ ਪਾਵਨੋ ਦਰਸ਼ਨ, ਇਹ ਦੁਰਲਭ, ਕਿਮ ਹੈ ਨ ਉਪਾਇ। ਸਤਿਜੁਗ ਤ੍ਰੇਤਾ ਦ੍ਵਾਪੁਰ ਮਾਂਹੀ ਮ੍ਰਿੱਤੁਲੋਕ ਨਹਿੰਬਿਦਤ ਦਿਖਾਇ[3]।ਅਬਿਤੌ ਕਲਜੁਗ ਕਹਾਂ ਸਧਹਿ ਬਿਧਿ, ਹਮਰੇ ਮਨ ਮਹਿੰ ਇਸ ਬਿਧਿ ਆਇ ॥ ੨੮ ॥ ਆਪ ਸਰਬ ਹੀ ਸਮਨਥ ਧਰਤੇ[4], ਕਹੁ ਚਹੁ ਦੁਰਲਭ ਭੀ ਪਾਇ।ਪੂਜਨਿ, ਮੰਤ੍ਰ ਪਠਨਿ, ਆਰਾਧਨਿ, ਇਕ ਕਾਸ਼ੀ ਮੈਂ ਹੈ ਦਿਜਰਾਇ। ਕੇਸ਼ੋਦਾਸ ਨਾਮ ਜਿਸ ਬਿਦਤਯੋ ਅਪਰ ਨ ਸਮਸਰ ਤਿਸ ਕੇ ਕਾਇ[5]। ਸੋ ਆਵਹਿ ਧਨ ਅਨਗਨ ਪਾਵਹਿ ਕਰਿਵਾਵਹਿ ਬਿਧਿ ਜਿਮ ਬਨਿਆਇ ॥ ੨੯ ॥ ਜੇ ਰਾਵਰ ਕੇ ਹੈ ਬਹੁ ਲਾਲਸ ਜਸੋਂ ਕਸੋਂ ਕਰਿ ਦਿਜ ਲੇਹੁ ਬੁਲਾਇ। ਤੁਮ ਸਮਰੱਥ ਅਕਰਨ ਭਿ ਕਰਿ ਲਿਹੁ ਅਪਰ ਜਿ ਪੰਡਿਤ ਕੈ ਨਰਰਾਇ[6]। ਕਰਿਬੋ ਕਹੂੰ ਰਹਯੋ ਤਿਨਹੂੰ ਤੇ ਨਹੀਂ ਨਾਮ ਲੇ ਸਕਹਿੰ, ਲਜਾਇ[7]। ਸ਼੍ਰੀ ਕਲਗ਼ੀਧਰ ਸੁਨਿ ਦਿਜ ਗਨ ਤੇ, ਲੋਕ ਰੀਤਿ ਜਿਮ ਭੇ ਹਰਖਾਇ[8] ॥ ੩੦ ॥ ਦੋਹਰਾ ॥ ਉਠੇ ਪ੍ਰਭੂ ਮਜਲਸ ਤਜੀ ਮੰਦਿਰ ਪ੍ਰਵਿਸ਼ੇ ਜਾਇ।ਨਿਜ ਨਿਜ ਥਲ ਸਿਖ ਦਾਸ ਦਿਜ ਪਹੁੰਚੇ ਬਹੁ ਜਸੁ ਗਾਇ॥੩੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਜੱਗ ਕਰਨ' ਪ੍ਰਸੰਗ ਬਰਨਨੰ ਨਾਮ ਪ੍ਰਥਮੋ ਅੰਸੂ ॥ ੧॥

੨.[ਸੰਗਤਾਂ ਦੇ ਮੇਲੇ ਤੇ ਚਾਉ, ਉਤਸਾਹ ਹੋਲੀ]।

ਦੋਹਰਾ ॥ ਮਾਸ ਬਿਤੇ ਕੋਤਿਕ ਜਬਹਿ ਦਿਨਪ੍ਰਤਿ ਚਹਤਿ ਵਿਸ਼ੇਸ਼ ।–ਬਿਦਤਹਿ ਦੇਵੀ ਚੰਡਕਾ ਉਪਜਹਿ ਪੰਥ ਅਸ਼ੇਸ਼–॥ ੧ ॥ ਚੌਪਈ ॥ ਆਯੋ ਫਾਗੁਣ ਮਾਸ ਸੁਹਾਵਤਿ।ਗਾਵਤਿ ਰਿਦੈ ਪ੍ਰਮੋਦ ਬਧਾਵਤਿ। ਸਭਿ ਮਹਿੰ ਕਰਿ ਬਸੰਤ ਪਰਧਾਨ। ਅਪਰ ਰਾਗ ਸਭਿ ਗਾਇੰ ਸੁਜਾਨ ॥੨॥ ਪੂਰਿ ਅਨੰਦ ਆਨੰਦ

[1]ਪੂਜਾ ਕਰਨੇ ਤੇ ਕਾਰਜ ਸਿੱਧ ਹੋ ਜਾਂਦਾ ਹੈ। [2](ਦੇਵੀ) ਲੁਕਕੇ ਵਰ ਦੇਂਦੀ ਹੈ ਤੇ ਕਾਰਜ ਹੋ ਜਾਂਦਾ ਹੈ। [3]ਸਤਜੁਗ ਤ੍ਰੇਤਾ ਦੁਆਪਰ ਵਿਚ ਮਾਤ ਲੋਕ ਤੇ (ਕਦੇ ਵੀ ਕਿਸੇ) ਪ੍ਰਗਟ ਨਹੀਂ (ਕਰ) ਦਿਖਾਈ (ਅ)'''ਪ੍ਰਗਟ ਹੋਕੇ ਦਿੱਸੀ ਨਹੀਂ। [4]ਸਾਰੀਆਂ ਤਾਕਤਾਂ ਦੇ ਧਾਰਨ ਵਾਲੇ ਹੋ। [5]ਕੋਈ ਬੀ। [6]ਰਾਜਾ। [7](ਇਸ ਤਰ੍ਹਾਂ ਦਾ ਕੰਮ) ਕਰਨਾ ਤਾਂ ਉਨ੍ਹਾਂ ਤੋਂ ਕਿਤੇ ਰਿਹਾ ਨਾਮ ਹੀ ਨਹੀਂ ਲੈ ਸਕਦੇ (ਸਗੋਂ ਨਾਮ ਲੈਣ ਤੇ ਬੀ) ਲੱਜਾ ਕਰਦੇ ਹਨ। [8]ਲੋਕ ਰੀਤੀ ਰੱਖਣ ਲਈ ਖੁਸ਼ ਹੋਏ ਅਰਥਾਤ ਅੰਦਰੋਂ ਖੁਸ਼ੀ ਨਹੀਂ ਸਨ ਗੇ। ਭਾਵ ਇਹ ਹੈ ਕਿ ਆਪ ਨੂੰ ਲੋੜ ਕੋਈ ਨਹੀਂ ਦੇਵੀ ਅਰਾਧਨ ਦੀ, ਐਵੇਂ ਇਕ ਚੋਜ ਕਰਦੇ ਹਨ ਤੇ ਖੁਸ਼ੀ ਦੀ ਲੋਕ ਰੀਤੀ ਵਾਙ ਹੱਸੇ ਹਨ, ਵਿਚੋਂ ਨਹੀਂ, ਕਿਉਂਕਿ ਆਪ ਦੇਵੀ ਤੋਂ ਵੱਡੇ ਹਨ।

ਬਿਲੰਦਸੋ।ਜਹਿੰ ਕਹਿੰ ਗਾਵਹਿੰ ਗੁਰ ਪਦ ਬੰਦਸੋ।ਚਲਿ ਆਯਹੁ ਹੋਲੇ ਕਉ ਮੇਲਾ । ਚਹੁੰ ਦਿਸ਼ਿ ਤੇ ਨਰ ਭਏ ਸਕੇਲਾ ॥ ੬ ॥ ਚਾਰਹੁੰ ਬਰਨ ਸਿੱਖ ਗੁਰ ਕੇਰੇ।ਦਰਸ਼ਨ ਚਾਹਤਿ ਆਇੰ ਘਨੇਰੇ । ਪੂਰਬ[1] ਜਗੰਨਾਥ ਲਗਿ ਮੰਗਤਿ। ਅਪਰ ਟਾਪੂਅਨਿ ਕੀ ਮਿਲਿ ਪੰਗਤਿ॥੭॥ਦੱਖਣ ਮਹਿੰ ਦੁਵਾਰਕਾ ਤਾਂਈ । ਪਹੁੰਚੇ ਸਿੱਖ ਆਨਿ ਸਮੁਦਾਈ । ਪਸ਼ਚਮ ਬਲਖ ਬੁਖਾਰਾ ਆਦਿ। ਆਵਹਿੰ ਸਿੱਖ ਧਰਹਿੰ ਅਹਿਲਾਦ ॥ ੫ ॥ ਤਿਮ ਹੀ ਉੱਤਰ ਦਿਸ਼ਾ ਬਹੀਰਾ । ਆਇੰ ਕਮਾਊਂ ਅਰੁ ਕਸ਼ਮੀਰਾ । ਕਹਿੰ ਲੌ ਦੇਸ਼ ਨਗਰ ਕੌ ਗਿਨੀਅਹਿ। ਕਹਿੰ ਲੌ ਸੰਗਤਿ ਨਾਮ ਸੁ ਭਨੀਅਹਿ॥੬॥ਦਸਮੇ ਪਾਤਸ਼ਾਹੁ ਜਸੁ ਦੂਨਾ।ਸੁਨਹਿੰਚਗੂੰਨ ਕਹੂੰ ਦਸ ਗੂਨਾ[2] । ਉਪਜਹਿ ਦਰਸ਼ਨ ਕੀ ਅਭਿਲਾਖਾ । ਆਵਹਿੰ ਚਲੇ ਭਾਉ ਬਡ ਰਾਖਾ ॥੭॥ਜਥਾ ਸ਼ਕਤਿ ਲੇ ਲੇ ਉਪਹਾਰ । ਚਹੈਂ ਸੁ ਅਰਪਨਿ ਗੁਰ ਦਰਬਾਰ । ਦਿਨ ਹੋਲੀ ਕੋ ਕਰਹਿੰ ਉਦੇਸ਼[3]। ਚਲਹਿੰ ਘਰਨਿ ਤੇ ਸਿੱਖ ਅਸ਼ੇਸ਼॥੮॥ਆਨਿ ਅਨੰਦ ਪੁਰਿ ਮੈਂ ਕਿਯ ਡੇਰਾ ।ਜਹਿੰ ਮੰਗਲ ਨਿਤ ਹੋਤਿ ਘਨੇਰਾ।ਸ਼ਬਦ ਕੀਰਤਨ ਕੀ ਧੁਨਿ ਉਠੇ । ਜਨੁ ਇਕ ਸਮ ਘਨ ਅੰਮ੍ਰਿਤ ਵੁਠੇ ॥ ੯ ॥ ਹੋਤਿ ਕੁਲਾਹਲ ਜਹਿੰ ਤਹਿੰ ਭਾਰੋ । ਬਜਤਿ ਮ੍ਰਿਦੰਗ[4] ਰਬਾਬ ਉਦਾਰੋ । ਚਾਰੁ ਸਿਤਾਰ, ਦੁਤਾਰ[5], ਸਿਰੰਦਾ । ਬਜਹਿ ਤਾਲ ਮਿਲਿ ਦੇਤਿ ਅਨੰਦਾ ॥ ੧੦ ॥ ਸ਼੍ਰੀ ਗੁਰ ਤੇਗਬਹਾਦਰ ਕੇਰਾ । ਜਹਿੰ ਸ਼ੋਭਤਿ ਦਰਬਾਰ ਬਡੇਰਾ । ਤਹਿੰ ਸੰਗਤ ਕੋ ਮੇਲ ਉਦਾਰਾ । ਗਾਵਹਿੰ ਨਟ, ਸਾਰੰਗ,ਮਲਾਰਾ[6] ॥੧੧॥ ਜੈਤਸਿਰੀ, ਸ਼੍ਰੀ ਰਾਗ, ਧਮਾਰ[7] । ਗੌੜੀ, ਮਾਝ, ਬਿਭਾਸ[8], ਬਹਾਰ[9]। ਸੂਹੀ, ਸੋਰਠ, ਦੇਵਗੰਧਾਰ।ਆਸਾ, ਰਾਮਕਲੀ, ਬੈਰਾਰ[10]॥ ੧੨ ॥ ਲਲਿਤ, ਬਿਲਾਵਲ, ਜੈਜਾਵੰਤੀ । ਗੁਜਰੀ, ਅਰੁ ਕਿਮਾਚ ਧਨਵੰਤੀ[11] । ਦੀਪਕ,

---

[1]ਪੂਰਬ ਵਲੋਂ । [2]ਚੌਗੁਣਾ ਤੇ ਕਿਤੇ ਦਸ ਗੁਣਾ । [3]ਨਿਯਤ ਕਰਦੇ ਹਨ । [ਸੰਸ:, ਉਦ੍ਦਿਸ਼੍= ਅੰਗਿਆ ਹੋਇਆ] । [4]ਇਕ ਪਤਲੇ ਸਿਰਿਆਂ ਵਾਲੀ ਢੋਲਕੀ ਜਿਸ ਦੇ ਦੋਵੇਂ ਪੁੜੇ ਜੋੜੀ ਵਾਂਙੂ ਇਕ ਕਾਲਾ ਤੇ ਇਕ ਆਟਾ ਲਾਉਣ ਵਾਲਾ ਹੁੰਦਾ ਹੈ । [5]ਦੁਤਾਰਾ ਨਾਮੇ ਸਾਜ਼ । [6]ਤ੍ਰੈਏ ਰਾਗਾਂ ਦੇ ਨਾਮ ਹਨ । [7]ਹੋਲੀ ਵਿਚ ਗਾਉਣ ਦਾ ਇਕ ਗੀਤ ਤੇ ਇਕ ਤਾਲ ਦਾ ਵੀ ਨਾਮ ਹੈ । [8]ਅੰਮ੍ਰਿਤ ਵੇਲੇ ਦਾ ਇਕ ਰਾਗ । ਪ੍ਰਭਾਤੀ ਬਿਭਾਸ ਨਾਮ ਗੁਰਬਾਣੀ ਵਿਚ ਭੀ ਆਯਾ ਹੈ । [9]ਬਸੰਤ ਨਾਲ ਮਿਲਦੀ ਇਕ ਰਾਗਨੀ । [10]ਬੈਰਾੜੀ । [11]ਧੰਨਜਤਾ ਜੋਗ, ਕਮਾਚ ਤੇ ਗੂਜਰੀ ਰਾਗਣੀਆਂ । ਇਥੇ ਧਨਵੰਤੀ ਸੰਗਯਾ ਪਦ ਨਹੀਂ ਵਿਸ਼ੇਸ਼ਣ ਹੈ ।

ਭੈਰਉ, ਸ਼ੁਭ ਹਿੰਡੋਲ। ਗਾਵਤਿ ਪਰਜ[1], ਤਿਲੰਗ* ਕਲੋਲ[2] ॥ ੧੩ ॥ ਮਾਲਕੌਂਸ, ਕਲਿਯਾਨ, ਕਿਦਾਰਾ। ਗੌਂਡ,ਤੁਖਾਰੀ, ਮੇਘ ਉਦਾਰਾ।ਮਾਲਸਿਰੀ, ਸੁ ਬਸੰਤ, ਬਿਹਾਗ। ਅਰੁ ਸੁਘਰਈ[3] ਰਾਗ ਅਨੁਰਾਗ[4] ॥ ੧੪ ॥ ਇੱਤਯਾਦਿਕ ਰਾਗਨਿ ਕੋ ਗਾਵੈਂ।ਮਿਲਿ ਮਿਲਿ ਗੁਨੀਮੋਦ ਉਪਜਾਵੈਂ।ਜਹਾਂ ਜਹਾਂ ਬੈਠਨਿ ਗੁਰ ਥਾਨ। ਤਹਾਂ ਲਾਇ ਕੈ ਅਧਿਕ ਦਿਵਾਨ॥੧੫॥ਸੰਗਤਿ ਘਨੀ ਭਈ ਤਬਿ ਆਇ। ਬਜਹਿ ਮ੍ਰਿਦੰਗਨ ਧੁਨੀ ਸੁਹਾਇ।ਦਰਸ਼ਨ ਕਹੁ ਚਾਹਤਿ ਕਿਯ ਡੇਰੇ। ਭੀਰ ਅਨੰਦਪੁਰਿ ਭਈ ਘਨੇਰੇ ॥੧੬॥ ਮਹਾਂ ਕੁਲਾਹਲ ਜਹਿਂ ਕਹਿਂ ਹੋਵਤਿ। ਸੰਗਤਿ ਮਿਲਹਿ ਪਰਸਪਰ ਜੋਵਤਿ। ਬੈਦੈਂ, ਕੁਸ਼ਲ ਪ੍ਰਸ਼ਨ ਕੋ ਕਰੈਂ।ਦੂਰਿ ਦੂਰਿ ਕੋ ਮਿਲਿ ਹਿਤ ਧਰੈਂ॥੧੭॥ਸਾਚੋ ਸਾਕ ਜਾਨ ਗੁਰਭਾਈ[5]। ਬੈਠਿ ਪਰਸਪਰ ਪ੍ਰੀਤਿ ਵਧਾਈ। ਨਿਕਸਹਿਂ ਵੋਹਿਰ ਪ੍ਰਤੀਖਤਿ ਗੁਰ ਕੋ। ਦਰਸ਼ਨ ਕਰਨਿ ਮਨੋਰਥ ਉਰ ਕੋ ॥ ੧੮ ॥ ਕੋਤਿਕ ਕਰਤਿ ਪਾਠ ਗੁਰਬਾਨੀ। ਕੋਚਿਤ ਅਰਥਨਿ ਕਰਤਿ ਵਖਾਨੀ। ਕੋਚਿਤ ਸੁਨਹਿਂ, ਕਮਾਵਹਿਂ ਕੋਈ। ਕੋਚਿਤ ਸੱਤਿਨਾਮ ਸਿਮਰੋਈ॥੧੯॥ ਕੋਚਿਤ ਅਰਥਨਿ ਪਠਿ ਸੰਬਾਦਹਿਂ[6]।ਕਿਤਿਕ ਸਰਾਹਤਿ ਪ੍ਰਾਪਤਿ ਸਾਦਹਿਂ[7]।ਅਧਿਕ ਰੰਗ ਸੰਗਤਿ ਮਹਿਂ ਹੋਤਿ। ਕਰਿ ਕਰਿ ਪੰਗਤ ਅਨੰਦ ਉਦੋਤਿ ॥ ੨੦ ॥ ਕਰਹਿਂ ਤਿਹਾਵਲ ਬਹੁ ਧਨ ਕੇਰਾ। ਗੁਰ ਅਰਦਾਸ ਉਚਰਿ ਤਿਸ ਬੇਰਾ। ਸਿੱਖ ਜੋਰਿ ਕਰ ਹੁਇ ਸਮੁਦਾਈ।ਇਕ ਸਮ ਬਾਂਟ ਬੰਟ ਕਰਿ ਖਾਈਂ[8]॥੨੧॥ ਕਹੂੰ ਪੁਰਾਨਨ ਕੀ ਹੁਇ ਕਥਾ। ਪ੍ਰਥਮ ਭਟਨ ਕੇ ਰਨ ਭੇ ਜਥਾ†। ਮਿਲੇ ਕਵੀ ਗਨ ਕਾਵ੍ਯ ਬਨਾਵਹਿਂ। ਧਨ ਸਮੁਦਾਇ ਰੋਜ਼ ਕੋ ਪਾਵਹਿਂ ॥ ੨੨ ॥ ਗੁਨੀ ਲੁਹਾਰ ਲੋਹ ਕੋ ਘਰਤੇ। ਸ਼ਸਤ੍ਰ ਅਜਾਇਬ ਬਹੁ ਬਿਧਿ ਕਰਤੇ। ਤੋਮਰ,ਤੀਰ,ਤੁਪਕ, ਤਰਵਾਰਾ।ਘਰਿ ਘਰਿ[9]ਅਰਪਤਿ ਹੈਂ ਹੱਥਯਾਰ ॥੨੩ ॥

---

[1]ਨਾਮ ਰਾਗ ਦਾ। [2]ਭਾਵ ਤਾਨਾਂ ਸਹਿਤ। [3]ਇਕ ਰਾਗਣੀ ਦਾ ਨਾਮ ਜੋ ਸੰਪੂਰਣ ਜਾਤ ਦੀ ਹੈ, ਕਾਨੜੇ ਨਾਲ ਮਿਲਦੀ ਹੈ। [4]ਪ੍ਰੇਮ ਕਰਕੇ। [5](ਸਿੱਖਾਂ ਨੇ)ਗੁਰ ਭਾਈਆਂ ਨੂੰ ਸੱਚੇ ਸਾਕ ਜਾਣਕੇ"""""। [6]ਚਰਚਾ ਕਰਦੇ ਹਨ। [7]ਕਈ ਸਲਾਹੁੰਦੇ ਹਨ (ਬਾਣੀ ਦਾ ਜੋ ਉਨ੍ਹਾਂ ਨੂੰ) ਸ੍ਵਾਦ ਪ੍ਰਾਪਤ ਹੁੰਦਾ ਹੈ। [8]ਇੱਕੋ ਜਿਹਾ ਹਿੱਸਾ ਵੰਡਕੇ ਖਾਂਦੇ ਹਨ। [9]ਘੜ ਘੜ ਕੇ।

*ਪਾ:—'ਗਾਵਤਿ ਪਰਜਤਿ ਸੈਗ' ਪਰ ਇਹ ਛਾਪੇ ਵਾਲਿਆਂ ਦੀ ਭੁੱਲ ਹੈ।

†ਜੁੱਧ ਦਾ ਚਾਉ ਤੇ ਬੀਰਰਸੀ ਉਮਾਹ ਪੈਦਾ ਕਰਨ ਲਈ ਪੁਰਾਣਾਂ ਵਿੱਚ ਕਥੇ ਸੂਰਮਿਆਂ ਦੇ ਜੁਧਾਂ ਦੇ ਹਾਲਾਂ ਦੀ ਕਥਾ।

ਜਿਤਿਕ ਜਗਤ ਮਹਿ ਗੁਨੀ ਜਿ ਨਾਨਾ। ਨਿਜ ਨਿਜ ਬਿੱਦ੍ਯਾ ਕਰਹਿਂ ਮਹਾਨਾ। ਅਰਪਨਿ ਕਰਿ ਕਰਿ ਗੁਰੂ ਰਿਝਾਵੈਂ।ਮਨ ਭਾਵਤਿ ਧਨ ਗਨ ਕੋ ਪਾਵੈਂ ॥੨੪॥ ਸੁਨਿ ਜਸੁ ਦੂਰ ਦੂਰ ਤੇ ਆਇ। ਬਨਹਿਂ ਧਨਾਢਿ ਨਿਕੇਤ ਸਿਧਾਇ। ਸਭਿ ਮਿਲਿ ਫਾਗਨ ਮਾਸ ਬਿਤਾਯੋ। ਖੇਲਤਿ ਫਾਗ[1] ਅਨੰਦ ਉਪਾਯੋ ॥੨੫॥ ਅਲਤਾ ਗਨ ਅੰਬੀਰ ਗੁਲਾਲ[2]। ਲਾਲ ਪੀਤ ਭਰਿ ਰੈਗ ਬਿਸਾਲ। ਮਿਲਤਿ ਖੁਸ਼ੀ ਹੁਇ ਊਪਰ ਡਾਰਹਿਂ। ਨਾਨਾ ਰੈਗ ਬਸਤ੍ਰ ਕੇ ਧਾਰਹਿਂ ॥੨੬॥ ਜਮਹਿ* ਸਭਿਨਿ ਕੇ ਬਦਨ ਗੁਲਾਲ। ਪਰਹਿਂ ਪਛਾਨਹਿਂ ਨਹਿਂ ਤਿਸ ਕਾਲ। ਇਕ ਸਮ ਹੋਇ ਫਿਰਹਿਂ ਜਨੁ ਮਾਤੇ। ਗਾਇਂ ਸ਼ਬਦ ਮੁਖ ਪ੍ਰੇਮ ਸੁ ਰਾਤੇ॥੨੭॥ਗਰੀ ਗਰੀ ਆਨੰਦਪੁਰਿ ਕੇਰੀ। ਇਕ ਸਮ ਲਾਲ ਭਈ ਤਿਸੁ ਬੇਰੀ। ਮਾਨੋਂ ਘਟਾ ਧਰੋ ਰੈਗ ਲਾਲ। ਉਡਤਿ ਬਿਲੰਦਹਿ ਬ੍ਰਿੰਦ ਗੁਲਾਲ ॥ ੨੮ ॥ ਗਹਿ ਗਹਿ ਮਾਰਤਿ ਹੈਂ ਪਿਚਕਾਰੀ। ਨਾਨਾ ਰੈਗ ਮਹਾਂ ਛਬਿ ਧਾਰੀ। ਇਕ ਸਨਮੁਖ ਹੁਇ ਊਪਰ ਡਾਲਹਿਂ। ਬਿਨਾ ਓਟ ਇਕ ਮੁਖ ਪਰ ਝਾਲਹਿਂ ॥ ੨੯ ॥ ਇਸ ਪ੍ਰਕਾਰ ਸਿਖ ਸੰਗਤਿ ਬਾਹਰ। ਚਾਚਰਿ[1] ਖੇਲਤਿ ਮਿਲਿ ਮਿਲਿ ਜ਼ਾਹਰ। ਦਰਸ਼ਨ ਦੇਨਿ ਹੇਤੁ ਗੁਰ ਪੂਰੇ। ਬੋਲੇ ਬਾਕਨਿ ਸ਼੍ਰੀ ਮੁਖ ਰੂਰੇ॥੩੦॥'ਅਧਿਕ ਉਤੰਗ ਦਮਦਮਾਂ ਜਹਾਂ।ਰਚਹੁ ਫਰਸ਼ ਕੋ ਅਦਭੁਤ ਤਹਾਂ। ਅਪਰ ਸਕਲ ਹੀ ਕੀਜਹਿ ਤਯਾਰੀ। ਰੈਗ ਅਨਿਕ ਬਿਧਿ ਲੇਹੁ ਨਿਕਾਰੀ ॥੩੧॥ਅਨਗਨ ਅਲਤਾ ਕਰਹੁ ਗੁਲਾਲ[2]। ਤਹਿਂ ਹੀ ਧਰੀਐ ਲਯਾਇ ਉਤਾਲ। ਸਭਿ ਸੰਗਤਿ ਕੋ ਗਮਨਹਿਂ ਡੇਰੇ। ਸੁਧ ਦਰਸ਼ਨ ਕੀ ਕਹਿ ਇਸ ਬੇਰੇ ॥ ੩੨ ॥ ਕਰਹਿ ਮੋਵਰਾ ਇਹ ਸਭਿ ਕਾਰ। ਕੀਜਹਿ ਸਕਲ ਸਮਾਜ ਤਯਾਰ'। ਸੁਨਿ ਕਰਿ ਦਾਸ ਹੁਕਮ ਗੁਰ ਕੇਰੇ। ਗਏ ਦਮਦਮੇ ਊਚ ਬਡੇਰੇ ॥ ੩੩ ॥ ਜੋ ਜੋ ਆਇਸੁ ਤਤਛਿਨ ਕਰੀ। ਖੇਲਹਿਂ ਫਾਗ ਸੌਜ ਸਭਿ ਧਰੀ।ਸਭਿ ਸੰਗਤਿ ਕੋ ਸੁਧਿ ਤਬਿ ਹੋਈ। ਭਯੋ ਅਨੰਦ ਆਇ ਸਭਿ ਕੋਈ ॥੩੪॥ ਅਪਨੀ ਅਪਨੀ ਲੀਨਿ ਅਕੋਰੀ।

---

[1]ਹੋਲੀ। [2]ਹੋਲੀਆਂ ਵਿਚ ਉਡਾਏ ਜਾਣ ਵਾਲੇ ਲਾਲ ਧੂੜੇ ਨੂੰ ਗੁਲਾਲ ਤੇ ਅਲਤਾ ਕਹਿਦੇ ਹਨ। ਗੁਲਾਲ ਅਕਸਰ ਸਿੰਘਾੜੇ ਦੇ ਆਟੇ ਦਾ ਬਣਦਾ ਹੈ। ਅਲਤਾ ਵਧੇਰੇ ਬਰੀਕ ਹੁੰਦਾ ਹੈ ਤੇ ਲਾਖ ਦੇ ਰੰਗ ਤੋਂ ਬਣਦਾ ਹੈ। [ਅਲਤਾ ਦਾ ਮੂਲ ਅਲਕ੍ਤ ਹੈ। ਸੰਸ:, ਅਲਕ੍ਤ=ਲਾਖ। 'ਅਲਕ੍ਤ' ਪਦ 'ਅਰਕ੍ਤ' ਦਾ ਹੀ ਦੂਸਰਾ ਰੂਪ ਹੈ। ਅ+ਰਕ੍ਤ=ਜਿਸ ਤੋਂ ਵਧੀਕ ਲਾਲ ਹੋਰ ਨਾ ਹੋਵੈ, ਸੋ ਲਾਖ]।

*ਪਾ:—ਪਰਹਿ।

ਪੁਨ ਸਮਾਜ ਖੇਲਨ ਕੋ ਹੋਰੀ। ਸੇਤ ਪੁਸ਼ਾਕ ਸਕਲ ਗੁਰ ਪਹਿਰੀ। ਅਦ-ਭੁਤ ਦੁਤਿ ਸਭਿ ਤਨ ਪਰ ਠਹਿਰੀ।।੩੫।। ਮੁਕਤਾ ਹੀਰੇ ਲਗੇ ਜਵਾਹਰ। ਅਲੰਕਾਰ ਪਹਿਰੇ ਦੁਤਿ ਜ਼ਾਹਰ। ਨਿਕਸੇ ਮੰਦਰ ਤੇ ਚਲਿ ਆਏ। ਭਾਟ ਨਕੀਬ ਬੋਲਿ ਅਗਵਾਏ ॥ ੩੬ ॥ ਸਿਰ ਪਰ ਚਵਰ ਢੁਰਤਿ ਬਡ ਸ਼ੋਭਾ। ਪਿਖਿ ਪ੍ਰਭੁ ਪ੍ਰਭਾ[1] ਕੌਨ ਨਹਿੰ ਲੋਭਾ।ਮੰਦ ਮੰਦ ਤਹਿੰਕੋ ਚਲਿ ਆਏ।ਜਹਾਂ ਦਮਦਮਾ ਊਚ ਸੁਹਾਏ।।੩੭।।ਊਪਰ ਚਢੇ ਸੁਪਾਨ[2] ਘਨੇਰੀ।ਪਾਛੇ ਗਮਨਤਿ ਸਿਖ ਤਿਸ ਬੇਰੀ।ਸ੍ਵਰਨ ਸਿੰਘਾਸਨ ਡਾਸਨੋ ਰੂਰੋ।ਊਪਰ ਬੈਠਿਗਏ ਗੁਰਪੂਰੇ ।।੩੮।।ਚਮਰਦਾਰ ਪਾਛੇ ਹੁਇ ਖਰਸੋ।ਬਾਰਿ ਬਾਰਿ ਢੋਰਨਿ ਕੋ ਕਰਸੋ। ਸਿਖ ਮਸੰਦ ਸਮੀਪੀ ਆਏ। ਚਹੁੰ ਦਿਸ਼ਿ ਬੈਠੇ ਬੀਚ ਸੁਹਾਏ।।੩੯।।ਸੰਗਤਿ ਬ੍ਰਿੰਦ ਆਵਨੇ ਲਾਗੀ।ਦੇਤਿ ਦਰਸ ਪ੍ਰਭੁ ਲਖਿ ਅਨੁਰਾਗੀ।ਅਰਪਨ ਲਗੇ ਅਨੇਕ ਅਕੋਰ।ਬਾਰਿ ਬਾਰਿ ਬੰਦਹਿੰ ਕਰਿਜੋਰ।।੪੦।।ਪੁਨ ਪ੍ਰਭੁ ਪਰ ਗੁਲਾਲ ਛਿਰ-ਕਾਏ।ਅਲਤਾ ਗਨ ਸੁਗੰਧ ਮਹਿੰ ਪਾਏ।ਆਪਸ ਮਹਿੰ ਸਿਖ ਖੇਲਨਿ ਲਾਗੇ। ਰੰਗ ਅਨੇਕਨ ਮਹਿੰ ਪਟ ਪਾਗੇ[3] ।।੪੧।।ਕਹੌਂ ਕਹਾਂ ਲਗਿ ਕੌਤਕ ਘਨੇ। ਰਿਦੈ ਅਨੰਦ ਬਿਲੰਦੈ ਸਨੇ। ਕਰੀ ਕਾਮਨਾ ਪੂਰਨ ਉਰ ਕੀ।ਜੋ ਜੋ ਚਹਤਿ ਹੁਤੇ, ਢਿਗ ਗੁਰ ਕੀ ॥ ੪੨ ॥ ਦਰਸ਼ਨ ਬਦਨ ਚੰਦ ਕੋ ਕਰੈਂ। ਬ੍ਰਿੰਦ ਚਕੋਰ ਤ੍ਰਿਪਤਿ ਨਹਿੰ ਧਰੈਂ। ਮੋਹਤਿ ਮਨ ਕੋ ਸੁੰਦਰਤਾਈ। ਕੋ ਅਸ ਮੰਦ ਜੁ ਨਹਿੰ ਬਿਰਮਾਈ[4] ॥ ੪੩ ॥ ਬਡ ਉਤਸਵ ਕਰਿ ਖੇਲਨ ਫਾਗ। ਦੇਖਿ ਬਧੇ ਸਿੱਖਨਿ ਅਨੁਰਾਗ।ਆਛੀ ਰੀਤਿ ਦਰਸ ਕੋ ਦੀਨਿ।ਪੁਨ ਉਠਿਬੇ ਚਿਤ ਸਤਿਗੁਰ ਕੀਨਿ ॥੪੪॥ ਮੰਦਿਰ ਅਪਨੇ ਜਾਇ ਸੁਹਾਏ। ਸਿਤ ਘਨ ਮਹਿੰ ਜਿਮ ਸਸਿ ਪ੍ਰਵਿਸਾਏ[5]। ਸੰਗਤਿ ਗਈ ਸਕਲ ਨਿਜ ਡੇਰੇ। ਗੁਨ ਗਨ ਬਰਨਨਿ ਕਰਤਿ ਬਡੇਰੇ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸੰਗਤਿ ਮੇਲਾ' ਪ੍ਰਸੰਗ ਬਰਨਨੰ ਨਾਮ ਦੁਤੀਓ ਅੰਸੂ ॥ ੨ ॥

੩. [ਹਿੰਦੂ ਤੁਰਕਾਂ ਦਾ ਸੰਗਤਾਂ ਨੂੰ ਮਖੌਲ ਤੇ ਤੰਗ ਕਰਨਾ]।

ਦੋਹਰਾ ॥ ਸਤਿਗੁਰ ਕ੍ਰਿਪਾਨਿਧਾਨ ਜੀ ਕਰਤਿ ਅਨੇਕ ਬਿਲਾਸ। ਚਾਹਤਿ ਧਰਮ ਸਥਾਪਨੇ ਦੁਸ਼ਟਨਿ ਕਰਨ ਬਿਨਾਸ਼ ॥੧॥ ਚੌਪਈ॥ ਜਬਹਿ ਥ ਸੋਏ[6] ਕੋ ਦਿਨ ਆਵੈ। ਚਹੁੰ ਦਿਸ਼ਿ ਤੇ ਸੰਗਤਿ ਉਮਡਾਵੈ। ਜਿਮ ਗ੍ਰੀਖਮ ਬੀਤੇ ਜਿਸ ਕਾਲ। ਚਹੁੰ ਦਿਸ਼ਿ ਉਮਡਹਿੰ ਘਟਾ ਬਿਸਾਲ।।੨।।ਪ੍ਰੇਮ ਧਰੇ ਆਨੰਦ-

[1]ਗੁਰ ਜੀ ਦੀ ਸ਼ੋਭਾ। [2]ਪੌੜੀਆਂ। [3]ਬਸਤ੍ਰ ਰੰਗੇ ਗਏ। [4]ਮੋਹਿਤ ਨਾ ਹੋ ਜਾਵੇ। [5]ਚਿਟੇ ਬੱਦਲ ਵਿਚ ਚੰਦ ਵਾਂਙੂ ਜਾ ਪ੍ਰਵੇਸ਼ੇ। [6]ਵੈਸਾਖੀ।

ਪੁਰਿ ਆਵਤਿ। ਸ਼ਬਦ ਅਖੰਡ ਕੀਰਤਨ ਗਾਵਤਿ। ਜਨੁ ਚਾਖਤਿ ਹੈਂ ਅੰਮ੍ਰਿਤਧਾਰਾ। ਦਰਸ਼ਨ ਕਰਹਿਂ ਅਨੰਦ ਉਦਾਰਾ॥੩॥ ਧੰਨੀ ਘੇਪ ਸੁ ਝੰਗ ਸਿਆਲਾ। ਆਵਤਿ ਲੰਮੇ ਦੇਸ਼ ਬਿਸਾਲਾ।ਪੁਰਿ ਮੁਲਤਾਨ ਦੇਸ਼ ਮਨਕੇਰਾ[1]। ਨਰ ਪਸ਼ੌਰ ਕੇ ਪ੍ਰੇਮ ਘਨੇਰਾ ॥੪॥ ਕਾਬੁਲ, ਖੁਰਾਸਾਨ, ਕੰਧਾਰਾ। ਬਲਖ, ਬੁਖਾਰਾ ਆਇ ਹਜ਼ਾਰਾ। ਕਹਿਂ ਲਗਿ ਗਿਨੀਅਹਿ ਪਸ਼ਚਮ ਬਾਸੀ। ਆਇਂ ਸੰਗਤਾਂ ਹੋਤਿ ਹੁਲਾਸੀ॥੫॥ ਸਫਲ ਜਨਮ ਦਰਸ਼ਨ ਕਰਿ ਜਾਨਹਿਂ। ਬਹੁ ਮੋਲੀ ਭੇਟਾ ਗਨ ਆਨਹਿਂ।ਸੁਤ ਬਨਿਤਾ ਕੋ ਲੇ ਕਰਿ ਸਾਥਾਪਰਮ ਪੁਨੀਤ ਹੋਇਂ ਪਿਖਿ ਨਾਥ ॥੬॥ ਚਲੀ ਸੰਬੂਹ ਸੰਗਤਾਂ ਆਵੈਂ। ਹਿੰਦੁ ਤੁਰਕ ਉਰ ਕਿਸ ਨਹਿਂ ਭਾਵੈਂ। ਜੋ ਸਿਰ ਤੇ ਰੰਜਾ ਹੁਇ ਲਾਲ[2]। ਤਿਸਹਿ ਸੁਹਾਇਂ ਨ ਕੇਸ ਬਿਸਾਲ ॥ ੭ ॥ ਕਿਸ ਬਿਧਿ ਕਰਿ ਜੋ ਕਾਨੋ ਹੋਇ। ਤਿਸ ਨ ਸੁਖਾਵੈ ਸੁਠਿ ਦ੍ਰਿਗ ਜੋਇ[3]। ਜਹਿਂ ਨਕਟੇ ਹੋਵਹਿਂ ਸਮਦਾਇ।ਸੁੰਦਰ ਨਾਕ ਨ ਤਹਾਂ ਸੁਹਾਇ ॥੮॥ ਤਿਮ ਸ਼੍ਰੀ ਸਤਿਗੁਰ ਕੀ ਸ਼ੁਭ ਸੰਗਤਿ। ਦਿਨਪ੍ਰਤਿ ਨਿਕਸਤਿ ਨਈ ਸੁ ਰੰਗਤ। ਗਾਵਤਿ, ਭਜਨ ਕਰਤਿ ਗੁਰ ਆਵੈਂ।ਤੁਰਕ ਮੁਲਖ ਪਤਿ[4] ਕੋ ਨਹਿਂ ਭਾਵੈਂ ॥੯॥ ਦੇਖਤਿ ਹਿੰਦੂ ਨਕਲ ਬਨਾਵਤਿ[5]। ਕਰਿ ਕਰਿ ਆਪਸ ਮਹਿਂ ਹਰਖਾਵਤਿ[6]। ਜਿਸ ਕਿਸ ਬਿਧਿ ਤੇ ਤੁਰਕ ਬਿਸਾਦ[7]।ਪਿਖਿ ਸਿੱਖੀ ਕੋ ਬਾਦਤਿ ਬਾਦ[8]॥੧੦॥[9]ਇਮ ਪਿਖਿ ਸੰਗਤਿਜਾਨੀ ਮਨ ਮੈਂ।—ਦ੍ਵੈ ਰਿਪੁ, ਦੇਖਿ ਹਰਖ ਨਹਿਂ ਇਨ ਮੈਂ[10]ਜਰੇ ਜਾਹਿਂ ਪਿਖਿ ਜਰੈਂ ਨ[11]ਏਹੀ।ਜਨੁ* ਐਸ਼੍ਵਰਜੁ ਇਨਹੁ ਕੋ ਲੇਹੀ[12]—॥੧੧॥ਗੁਰ ਢਿਗ ਸਗਰੀ ਸੰਗਤਿ ਆਈ। ਦਰਸਤਿ ਦ੍ਰਿਗ ਭਰਿ ਅਭਿਮਤਿ[13]ਪਾਈ।ਪੁਨ ਕਰ ਜੋਰਿ ਕਰੀ ਅਰਦਾਸ। ਸ਼੍ਰੀ ਸਤਿਗੁਰ ਸਾਹਿਬ ਕੇ ਪਾਸ ॥ ੧੨ ॥ [9]ਹਿੰਦੁ ਤੁਰਕ

[1]ਜ਼ਿਲਾ ਮੀਆਂਵਾਲੀ ਵਿਚ ਭੱਖਰ ਤੋਂ ਵੀਹ ਮੀਲ ਪੁਰ ਮਨਕੇਰਾ ਇਕ ਨੱਗਰ ਕੋਟ ਵਿਚ ਵੱਸਦਾ ਹੈ, ਇਲਾਕੇ ਵਿਚ ਗੁਰੂ ਕੀਆਂ ਸੰਗਤਾਂ ਹਨ। ਸਿੱਖ ਰਾਜ ਸਮੇਂ ਇਹ ਨੱਗਰ ਸਿੱਖ ਰਾਜ ਵਿਚ ਸੀ। [2](ਟੋਟਣ ਜਿਸ ਦਾ) ਲਾਲ ਹੋਵੇ ਗੰਜ ਦੀ ਬੀਮਾਰੀ ਨਾਲ। [3]ਜਿਸ ਦੇ ਨੇਤ੍ਰ ਸੁਹਣੇ (ਸਲਾਮਤ) ਹੋਣ ਉਹ ਉਸ ਨੂੰ ਨਹੀਂ ਸੁਖਾਉਂਦਾ। [4]ਪਾਤਸ਼ਾਹ ਨੂੰ। [5]ਨਕਲ ਬਣਾਂਵਦੇ ਹਨ (ਸਿੱਖਾਂ ਦੀ)। [6]ਭਾਵ ਨਕਲਾਂ ਲਾਕੇ ਖੁਸ਼ ਹੁੰਦੇ ਹਨ। [7]ਵਿਖਾਂਧ ਕਰਦੇ ਹਨ। [8]ਵਿਅਰਥ ਝਗੜੇ ਕਰਦੇ ਹਨ। [9]ਐਉਂ (ਤੁਰਕਾਂ ਨੂੰ ਵਿਖਾਂਧ ਤੇ ਹਿੰਦੂਆਂ ਨੂੰ ਮਖੌਲ ਕਰਦਿਆਂ) ਦੇਖਕੇ ਸੰਗਤ ਨੇ ਮਨ ਵਿਚ ਜਾਣਿਆਂ ਕਿ (ਸਾਡੇ) ਦੁਇ ਦੁਸ਼ਮਨ ਹਨ, (ਸਾਨੂੰ) ਤੱਕਕੇ ਇਨ੍ਹਾਂ ਵਿਚ ਖੁਸ਼ੀ ਨਹੀਂ ਗਾਂਵਦੀ। [10]ਏਹ (ਸੰਗਤ ਨੂੰ) ਦੇਖਕੇ ਸੜਦੇ ਜਾਂਦੇ ਹਨ ਸਹਾਰਦੇ ਨਹੀਂ। [11]ਮਾਨੋ ਇਨ੍ਹਾਂ ਦਾ ਐਸ਼੍ਵਰਜ(ਸਿਖ)ਖੋਹ ਰਹੇਹਨ। [12]ਮਨ ਦੀ ਚਾਹੀ ਗਲ। ਅਭਿਲਾਖਾ। *ਪਾ:—ਜਰ।

ਆਵਤਿ ਕੋ ਹੇਰੈਂ। ਬਿਨ ਕਾਰਨ ਤੇ ਖਿਝਹਿਂ ਘਨੇਰੈ।ਕਿਸ ਕੋ ਸੰਗ ਨ ਬੈਰ ਹਮਾਰੇ। ਆਵਤਿ ਜਾਤਿ ਝੁਸ਼ਨੀ ਧਾਰੇਂ ॥੧੩॥ ਟਰਹਿ ਹੇਰਿ ਹਮ,ਕਰੈਂਨ ਕੈਸੇ। ਸੋ ਦੁਖ ਪਾਇ ਸ਼ੱਤ੍ਰੁ ਹੈ ਜੈਸੇ। ਆਵਨ ਜਾਨਿ ਖੇਦ ਕਰਿ ਹੋਵਤਿ[1]। ਹਿੰਦੂ ਤੁਰਕ ਬਿਪਰਜੇ ਹੋਵੋਤਿ ॥ ੧੪ ॥ ਬਿਨ ਕਾਰਨ ਦੋਹੀ ਮਦ ਮੱਤੇ। ਹਸਹਿਂ ਸੰਗ ਤਿਨ ਆਪ ਕੁਪੱਤੇ। ਪ੍ਰਭੁ ਕੋ ਸਿਮਰਨ ਕਰਸੋ ਨ ਭਾਵੈ। ਅਪਨੋ ਲੋਕ ਪ੍ਰਲੋਕ ਗਵਾਵੈਂ[2] ॥੧੫॥ ਸੁਨਿ ਕਲਗ਼ੀਧਰ ਬਚਨ ਬਖਾਨੇ। "ਤੁਮ ਗੁਰਮੁਖ ਸਿਖ ਸੁਨਹੁ ਸਿਆਨੇ। ਮਗ ਮਹੁ ਚਲਤਿ ਸ਼ਸਤ੍ਰ ਤੇ ਹੀਨ। ਮਹਾਂਬਲੀ ਭੀ ਦੀਖਤਿ ਦੀਨ ॥੧੬॥ ਗਮਨ ਬਿਦੇਸ਼ ਸ਼ਸਤ੍ਰ ਨਹਿਂ ਰਾਖਹੁ। ਜਿਹਬਾ ਬਿਨ ਜਬਾਬ ਕਿਮ ਭਾਖਹੁ। [3]ਸ਼ਸਤ੍ਰ ਸਮੇਤ ਸ਼ੱਤ੍ਰੁ ਜੋ ਹੇਰਹਿ। ਸ਼ਕਤਿ ਬਿਨਾ ਨ ਪ੍ਰਹਾਰ ਬਡੇਰਹਿ[3] ॥੧੭॥ਜੋ ਪ੍ਰਹਾਰ ਹੁਇ,ਕਰਹੁ ਲਰਾਈ। ਲੋਹੁ ਬਿਜੈ,ਗੁਰ ਹੋਇਂ ਸਹਾਈ। ਅਬਿ ਕੋ ਮੇਲੇ ਦਰਸ਼ਨ ਆਵਹੁ। ਅਪਨੇ ਅੰਗਨਿ ਸ਼ਸਤ੍ਰ ਲਗਾਵਹੁ॥੧੮॥ਸਭਿ ਜੁਗ ਮਹਿੰਮਾ ਸ਼ਸਤ੍ਰ ਮਹਾਨ। ਕਲਿ ਮੈਂ ਅਤਿਸ਼ੈ ਖੜਗ ਪ੍ਰਧਾਨ। ਪਿਖਹਿਂ ਪ੍ਰਤਾਪ ਦਬਕ ਰਿਪੁ ਜਾਵਹਿਂ। ਮਿੱਤ੍ਰ ਸ਼ੱਤ੍ਰੁ ਸਭਿ ਮਿਲਿ ਹਰਖਾਵਹਿਂ ॥ ੧੯ ॥ ਨਿਤਪ੍ਰਤਿ ਸ਼ਸਤ੍ਰ ਕਰਹੁ ਅੱਭਯਾਸ। [4]ਦੋਨਹੁ ਲੋਕ ਦੇਤਿ ਸੁਖ ਰਾਸ। ਸਮੁਖ ਮਰੇ ਤੇ ਸੁਰਗ ਸਿਧਾਵੈਂ। ਸੁਖ ਕੋ ਅਨਿਕ ਪ੍ਰਕਾਰ ਬਿਹਾਵੈ[4] ॥੨੦॥ ਜੀਵਤ ਜੀਤਹਿ ਸ਼ੱਤ੍ਰੁ ਬਡੇਰੇ। ਮਹਿ ਮਹਿੰ[5] ਸੁਖ ਕੋ ਭੋਗ ਘਨੇਰੇ। ਸ਼ਸਤ੍ਰ ਮਹਾਤਮ ਮਹਾਂ ਮਹਾਨੋ[6]। ਯਾਂਤੇ ਸ਼ਸਤ੍ਰ ਗਹਿਨ ਕੋ ਠਾਨੋ[7] ॥ ੨੧ ॥ ਸੁਨਿ ਕਰਿ ਸ਼੍ਰੀ ਸਤਿਗੁਰ ਉਪਦੇਸ਼। ਭਈ ਸੰਗਤਾਂ ਬਿਦਾ ਅਸ਼ੇਸ਼। ਅਪਨੇ ਸਦਨ ਗਏ ਸੁਖ ਪਾਇ। ਪੁਨ ਸੰਚੈ ਹੱਥਯਾਰ ਕਰਾਇ॥੨੨॥ਕਿਤਿਕ ਮਾਸ ਕੋ ਬਿਤੇ ਪਿਛਾਰੀ। ਗੁਰ ਦਰਸ਼ਨ ਕੀ ਕੀਯਸਿ ਤਯਾਰੀ॥ਨਿਜ ਨਿਜ ਅੰਗਨਿ ਸ਼ਸਤ੍ਰ ਲਗਾਏ।ਖੜਗ ਗਾਤਰੇ, ਸਿਪਰ ਉਠਾਏ ॥ ੨੩ ॥ ਕਿਨਹੂੰ ਤਰਕਸ਼ ਗਹੀ ਕਮਾਨ। ਪੇਸ਼ਕਬਜ਼[8], ਜਮਦਾੜ੍ਹ[9] ਮਹਾਨ। ਸਮ ਸੈਨਾ ਕੋ ਸੰਗਤਿ ਹੋਈ। ਗਮਨੀ ਮਗ ਦੇਖਤਿ

---

[1]ਦੁੱਖ ਨਾਲ ਹੁੰਦਾ ਹੈ। [2]ਸ਼ਸਤ੍ਰ ਸਮੇਤ ਤੁਸਾਨੂੰ ਵੇਖਕੇ ਸ਼ੱਤ੍ਰੁ ਦੀ ਤਾਕਤ ਨਹੀਂ ਕਿ ਤੁਸਾਂ ਪਰ ਵੱਡਾ ਵਾਰ ਕਰ ਸਕੇ। (ਅ)"'ਸ਼ਕਤਿ ਹੀਨ(ਹੋ ਜਾਇਗਾ) ਤੇ ਵਾਰ ਨਹੀਂ ਕਰੇਗਾ। [4]ਅਨੇਕ ਪ੍ਰਕਾਰ ਦੇ ਸੁਖਾਂ ਵਿਚ ਬੀਤਦੀ ਹੈ, ਭਾਵ ਸੁਖ ਭੋਗਦਾ ਹੈ। [5]ਪ੍ਰਿਥਵੀ ਵਿਚ। [6]ਕਟਾਰ [ਫਾ:,ਪੇਸ਼ਕਬਜ਼]। [7]ਜਮਧਰ। ਤ੍ਰਿੱਖੀ ਤੇ ਮੁੜਵੀਂ ਨੋਕ ਵਾਲੀ ਕਟਾਰ।

ਸਭਿ ਕੋਈ ॥੨੪॥ ਹਿੰਦੂ ਤੁਰਕ ਅਲਪ ਜੇ ਹੈਰੈਂ। ਤ੍ਰਾਸਤਿ ਹੋਇ ਸਕਹਿੰ ਨਹਿੰ ਨੈਰੈ। ਜਿਸ ਥਲ ਬ੍ਰਿੰਦ ਹਿੰਦੁ ਕੈ ਤੁਰਕਾ।ਤਹਿੰ ਰਣ ਕਰਹਿੰ ਧਾਰਿ ਬਲ ਗੁਰ ਕਾ॥੨੫॥ ਕੇਤਿਕ ਸਿੱਖਨ ਮਰੇ ਲਰਿ ਤਹਾਂ। ਹਿੰਦੂ ਤੁਰਕ ਹੁਤੇ ਨਰ ਜਹਾਂ।ਕੇਤਿਕ ਘਾਇਲ ਗ੍ਰਾਮਨ ਛੋਰੇ। ਬਚੇ ਸੁ ਆਏ ਸ਼੍ਰੀ ਗੁਰ ਓਰੈ ॥ ੨੬॥ ਪਹੁੰਚੇ ਪੁਰਿ ਅਨੰਦ ਗੁਰ ਦਰਸੇ। ਧਰੇ ਹਰਖ ਪਗ ਪੰਕਜ ਪਰਸੇ। ਜਿਮ ਮਾਰਗ ਮਹਿੰ ਮਚੀ ਲਰਾਈ। ਸਗਰੀ ਸਤਿਗੁਰ ਨਿਕਟ ਸੁਨਾਈ ॥ ੨੭ ॥ ਸੁਨਿ ਸ਼੍ਰੀ ਕਲਗੀਧਰ ਹਰਖਾਏ। ਸਿੱਖਨ ਕੋ ਉਤਸਾਹ ਬਧਾਏ:– "ਇਮ ਹੀ ਸ਼ੱਤ੍ਰੂਨ ਸੋਂ ਬਨਿ ਆਵੈ।ਡਰਹਿੰ,ਬਹੁਰ ਨਹਿੰ ਨਰ ਕਰਾਵੈਂ॥੨੮॥ ਅਪਨੋ ਦਾਉ ਘਾਉ ਸੰਭਾਰਹੁ। ਕਰਹਿੰ ਬਧੀਕੀ ਸ਼ਸਤ੍ਰ ਪ੍ਰਹਾਰਹੁ'। ਸੁਨਿ ਸਤਿਗੁਰ ਤੇ ਸਿੱਖਨਾ ਸਾਰੇ। ਸਭਿਨਿ ਸਿੱਖਨ ਗਨ ਸ਼ਸਤ੍ਰ ਸੰਭਾਰੇ ॥ ੨੯॥ ਆਵਹਿੰ ਦਰਸ਼ਨ ਕੀ ਕਰਿ ਆਸਾ। ਨਹੀਂ ਕਾਲ ਕੋ ਧਾਰਹਿੰ ਤ੍ਰਾਸ।ਅਪਰ ਤੀਨ ਦਿਸ਼ ਕੋ ਨਰਆਏ।ਸੈਨਾ ਕੋ ਸਮ ਸ਼ਸਤ੍ਰ ਸਜਾਏ॥੩੦॥ ਭੇ ਇਕੱਤ੍ਰ ਸਿਖ ਪਸ਼ਚਮ ਵਾਸੀ। ਖੜਗ ਸਿਪਰ ਰਾਖਹਿੰ ਨਿਜ ਪਾਸੀ। ਬ੍ਰਿੰਦ ਬ੍ਰਿੰਦ ਹੁਇ ਆਵਤਿ ਮਗ ਮੈਂ। ਸਿੱਖਨ ਸੂਰਮੇ ਬਿਦਤੇ ਜਗ ਮੈਂ ॥ ੩੧॥ ਕਰਤਿ ਭਜਨ ਕੋ ਪ੍ਰੇਮ ਵਧਾਵੈਂ। ਚਾਂਪੈਂ ਪਗ, ਜੋ ਮਗ ਥਕ ਜਾਵੈ। ਭਾਉ ਪਰਸਪਰ ਭਾ ਅਧਿਕਾਈ। ਨਿਜ ਕਰ ਸਿਖ[1] ਸਿਖ ਕੋ ਮੁਖ ਪਾਈ ॥ ੩੨ ॥ ਆਪਸ ਮਹਿੰ ਮਰਦਤਿ ਹੈਂ ਅੰਗ[2]।ਮੱਜਨ ਕਰਿਵਾਵਹਿੰ ਹਿਤਸੈਂ।ਸਿਖ ਕੋ ਲੈਸਿਖ ਬਸਤ੍ਰ ਪਖਾਰੈ। ਹਸ ਕਰਿ ਮਿਲਹਿੰ ਪ੍ਰੇਮ ਉਰ ਧਾਰੈਂ ॥੩੩ ॥ ਭੋਜਨ ਇਕ ਸਥਾਨ ਸਭਿ ਕਰਿਹੀਂ। ਕਰਿ ਅਰਦਾਸ ਧਯਾਨ ਕੋ ਧਰਿਹੀਂ। ਉਠੈ ਪ੍ਰਾਤਿ ਬਛ ਕਰੈਂ ਸ਼ਨਾਨ। ਬਸਤ੍ਰ ਸ਼ਸਤ੍ਰ ਤੇ ਹੁਇ ਸਵਧਾਨ ॥੩੪॥ਇਮ ਸੁਚੇਤ ਹੁਇ ਮਗ ਮਹੁ ਚਲੈਂ। ਜਹਾਂ ਸਿੱਖ ਕਰਿ ਭਾਉ ਸੁ ਮਿਲੈਂ।ਚਲਤਿ ਪੰਜਾਬ ਦੇਸ਼ ਮੈਂ ਆਏ।ਦੇਖਿ ਬ੍ਰਿੰਦ ਸਿਖ, ਤੁਰਕ ਰਿਸਾਏ ॥ ੩੫ ॥ ਹਿੰਦੂ ਮਿਲਿ ਮਿਲਿ ਹਾਸੀ ਠਾਨਹਿੰ। ਬਹੁ ਪ੍ਰਕਾਰ ਕੀ ਨਕਲ ਬਖਾਨਹਿੰ। ਖਿਝਹਿੰ ਤੁਰਕ ਸਿੱਖਨ ਗਨ ਜੋਈ। ਹੋਨਹਾਰ ਹੋਵਤਿ ਹੈ ਸੋਈ ॥ ੩੬ ॥ ਕਿਸ ਮਾਨਸ ਕੇ ਬਸਿ ਮਹਿੰ ਨਾਂਹਿ।ਹੋਇ ਅਵੱਸ਼ ਜੁ ਭਾਵੀ ਆਹਿ। ਕਿਤ ਕਿਤ ਨੋਕ ਚੋਕ[3] ਮਗ ਭਈ। ਸੁਲਗਤਿ ਅਗਨਿ ਅਧਿਕ ਹੁਇ ਗਈ[4] ॥੩੭॥

[1]ਆਪਣੇ ਹੱਥੀਂ ਸਿੱਖ। [2]ਭਾਵ ਥਕਾਨ ਵੇਲੇ ਮਾਲਸ਼ਾਂ ਕਰਦੇ ਹਨ। [3]ਬੋਲੀ ਠੋਲੀ। [4]ਧੁਖਦੀ ਅੱਗ ਵਧ ਗਈ।

ਚਲੇ ਸ਼ਸਤ੍ਰ ਕੀਨਸਿ ਘਮਸਾਨਾ। ਕਾਟੇ ਗਨ ਸ਼ੱਤ੍ਰੁ ਬਲਵਾਨਾ। ਗੁਰ ਸਹਾਇਤਾ ਐਸੀ ਕਰੀ।ਜਿਸਤੋ ਚਮੂੰ ਬੈਰੀਯਨਿ ਦਰੀ[1] ॥੩੯॥ ਸਿਰ ਧਰ ਕਰ ਕੈ ਧਰਨਿ ਗਿਰਾਏ[1]। ਦੇਖਿ ਤੇਜ ਪੁਨ ਚਲੇ ਪਲਾਏ। ਬਹੁਰ ਤ੍ਰਾਸ ਧਰਿ ਨੇਰ ਨ ਕਰੈਂ।ਮਰੇ ਹੋਰਿ ਬਹੁ ਹਿਰਦੈ ਡਰੈਂ॥੪੯॥ਦੁਇ ਤ੍ਰੈ ਵਾਰ ਜੁੱਧ ਕਰਿ ਕ੍ਰੋਧਾ। ਬਢਤਿ ਬਢਤਿ ਬਹੁ ਬਢਨੋ ਬਿਰੋਧਾ।ਪਿਖਿ ਸਮੂਹ ਕੋ ਸੰਗਤਿ ਅਰੀ[2] ॥ ਨਹਿੰ ਰੋਕਹਿੰ ਧਰਿ ਕਰਿ ਉਰ ਅਰੀ[3] ॥੪੦॥ ਕੀਰਤਨ ਕਰਤਿ ਅਨੰਦਤਿ ਉਰਮੈਂ। ਸੰਗਤਿ ਪਹੁੰਚੀਆਨੰਦਪੁਰਿਮੈਂ।ਸ਼੍ਰੀ ਸਤਿਗੁਰ ਕੋ ਪੂਜਨ ਕਰਨੋ। ਤਨ ਮਨ ਧਨ ਅਰਪਨ ਸਭਿ ਕਰਨੋ ॥ ੪੧॥ ਖ਼ੁਸ਼ੀ ਕਰੀ ਸਤਿ-ਗੁਰ ਬਿਗਸਾਏ। 'ਤੁਮ ਨਿਹਾਲ ਭੇ' ਬਾਕ ਅਲਾਏ। ਬੂਝਨੋ 'ਮਗ ਬ੍ਰਿਤੰਤੁ ਕਿਮ ਭਯੋ?'। ਜਿਮ ਬੀਤਨੋ ਸਿੱਖਨ ਕਹਿ ਦਯੋ ॥ ੪੨॥ 'ਬਡੀ ਸਪਰਧਾ ਬਢੀ ਗੁਸਾਈਂ ! ਤੁਮ ਬਿਨੁ ਹਮਰੋ ਕੋ ਨ ਸਹਾਈ।ਆਵਨਿ ਜਾਨਿ ਕਠਨ ਬਡ ਭਯੋ। ਹਿੰਦੂ ਤੁਰਕ ਬੈਰ ਬਧਿ ਗਯੋ ॥ ੪੩॥ ਕੋ[4] ਸਿਖ ਮਰੇ ਲਰਾਈ ਲਰਿ ਕੈ।ਰਾਵਰਿ ਚਰਨ ਧਯਾਨ ਉਰ ਧਰਿਕੈ। ਕੇਤਿਕ ਘਾਇਲ ਗ੍ਰਾਮਨਿ ਛੋਰੇ। ਹੋਇ ਅਬ੍ਰਣ[5] ਆਵਹਿੰ ਤੁਮ ਓਰੇ ॥੪੪॥ ਕਿਸਹੁੰ ਨ ਜਾਨਹਿੰ, ਹਮ ਪਰਦੇਸੀ।ਹਿੰਦੂ ਤੁਰਕ ਰਿਪੁ ਵਧ ਵਿਸ਼ੇਸ਼ੀ।ਤੁਮ ਸਿੱਖਨ ਕੇ ਹੋਹੁ ਸੁਆਮੀ। ਜਾਨਤਿ ਸਭਿ ਕੀ, ਅੰਤਰਜਾਮੀ ॥੪੫॥ ਰੱਛਾ ਕਰਹੁ ਆਪ ਦੈ ਹਾਥ। ਤੁਮ ਅਲੰਬ ਇਕ ਸਿੱਖਨਿ ਸਾਥ। ਬਨਹੁ ਸਹਾਇਕ ਤੌ ਇਹ ਰਹੈਂ। ਅਪਰ ਉਪਾਵ ਨ ਕੋਊ ਲਹੈ'॥੪੬॥ਸਿੱਖਨ ਕੋ ਦੁਖ ਸੁਨਿ ਕਰਿ ਨਾਥ। ਚਿਤ ਮਹਿੰ ਚਿਤਵਹਿੰ ਚਿੰਤਾ ਸਾਥ। ਦੈ ਘਟਿਕਾ ਲਗਿ ਧਾਰੀ ਮੌਨ। ਭਰੀ ਸਭਾ ਨਹਿੰ ਬੋਲਨੋ ਕੌਨ ॥੪੭॥ ਪੁਨ ਪ੍ਰਯੰਕ ਪਰ ਪੌਢੇ ਦਯਾਲ। ਸਿੱਖਨਿ ਰੱਛਾ ਚਿਤਹਿੰ ਬਿਸਾਲ।—ਅਜ਼ਮਤਿ ਕੋ ਬਲ ਕਰਨੋ ਨਾਂਹੀ। ਇਸ ਬਿਨ ਸਿੱਧ ਕਾਜ ਨਹਿੰ ਆਹੀ[6]॥੪੮॥ਕੋ ਬਿਧ ਕਰਹਿੰ?—ਬਿਚਾਰਤਿ ਏਵ। ਪੰਥ ਸ਼ਸਤ੍ਰ ਧਰਿ ਚਹਿੰ ਗੁਰਦੇਵ।—ਕਰਾਮਾਤ ਬਲ ਬਨਹਿੰ ਨ ਕਰਿਬੋ—। ਸ਼ਸਤ੍ਰ ਪ੍ਰਹਾਰਨਿ ਇੱਛਾ ਧਰਿਬੋ ॥ ੪੯॥ ਜਿਮ ਸ਼੍ਰੀ ਰਾਮਚੰਦ ਰਣ ਕਰਨੋ।

[1]ਸਿਰ, ਧੜ, ਹੱਥ (ਵੱਖ ਵੱਖ) ਕਰਕੇ ਧਰਤੀ ਤੇ ਡੇਗੇ। [2]ਭਾਵ ਬਹੁਤਿਆਂ ਵਿਰੋਧੀਆਂ ਨੂੰ ਦੇਖ ਕੇ ਭੀ ਸੰਗਤ ਅੜ ਖੜੋਂਦੀ ਹੈ। [3](ਵੈਰੀ ਅੱਗੇ ਵਾਂਗ ਹੁਣ) ਚਿਤ ਵਿਚ ਅੜੀ ਧਾਰਕੇ ਰੋਕਦੇ ਨਹੀਂ। [4]ਕਈ ਕੁ। [5]ਜ਼ਖਮ ਰਹਿਤ ਹੋਕੇ ਭਾਵ ਰਾਜ਼ੀ ਹੋਕੇ। [6]ਭਾਵ ਕਰਾਮਾਤ ਬਿਨਾ ਕਾਜ ਸਿੱਧ ਨਹੀਂ ਹੋਵੇਗਾ।

ਅਜ਼ਮਤਿ ਬਿਨ ਸ਼ਸਤ੍ਰਨਿ ਸੋਗ ਲਰਨੋ।ਜਿਮ ਸ਼੍ਰੀ ਕ੍ਰਿਸ਼ਨ ਲਰੇ ਬਹੁ ਬਾਰੀ। ਬਲ ਧਰਿ ਕੀਨੇ ਸ਼ੱਤ੍ਰੂ ਪ੍ਰਹਾਰੀ ॥ ੫੦ ॥ ਸੋ ਮਿਰਜਾਦਾ ਰਖਿਬੇ ਚਾਹਤਿ। ਹਤੋਂ ਤੁਰਕ ਰਣ ਹੇਤੁ ਉਮਾਹਤਿ। ਬਹੁਤ ਬਿਚਾਰਤਿ ਪੁਨ ਚਿਤ ਆਈ।– ਸ਼ਸਤ੍ਰਨਧਾਰੀ ਚੰਡਿ ਮਨਾਈ[1] ॥੫੧॥ ਸੁਭਟ ਸ਼ਿਰੋਮਨਿ ਸ਼ਕਤਿ ਮਹਾਨੀ। ਮਹਾਂ ਜੋਗਮਾਯਾ[2] ਜਗ ਰਾਨੀ। ਬਨੈ ਅਰਾਧਨ ਤਿਸ ਕੋ ਅਬੈ। ਰਣ ਕੇ ਕਾਜ ਕਰਹਿ ਸਿਧ ਸਬੈ ॥ ੫੨ ॥ ਦੁਰਗਾ ਜਿਨ ਕੋ ਭਈ ਸਹਾਇ। ਰਣ ਤੇ ਬਿਜੈ ਲਈ ਤਿਨ ਪਾਇ। ਹਮਰੇ ਮਾਤ ਪਿਤਾ ਇਹ ਦੋਊ। ਪੁਰਖ ਅਕਾਲ ਚੰਡਿਕਾ ਜੋਊ॥੫੩॥ਇਨ ਕੀ ਹਮਹੁ ਉਪਾਸਨ ਭਾਵੈ। ਅਪਰਨਿ ਤੇ ਕਸ਼ਾ ਕਰ ਮਹਿੰ ਪਾਵੈਂ। ਕਰਾਮਾਤ ਜੋ ਜਗ ਬਿਦਤਾਵੈਂ। ਇਕ ਦਿਨ ਗਨ ਤੁਰਕਨਿ ਬਿਨਸਾਵੈਂ॥੫੪॥ਹਿੰਦੂ ਜਬਰ ਜ਼ੋਰ ਕਰਿ ਲੇਊਂ[3]। ਸਕਲ ਰਾਜ ਸਿੱਖਨ ਕੌ ਦੇਂਊਂ। ਅਜ਼ਮਤ ਬਿਦਤਹਿ ਬ੍ਰਤ[4] ਹੁਇ ਨਾਸ਼।ਯਾਂਤੇ ਨਾਂਹਿਨ ਬਨੈ ਪ੍ਰਕਾਸ਼ ॥ ੫੫ ॥ ਜਗ ਕਾਰਨ ਤਾਰਨ ਜਗ ਮਾਤਾ। ਸੰਤ ਸਹਾਇ ਸਦਾ ਸੁਖਦਾਤਾ। ਖੜਗ ਜੁੱਧ ਜਗ ਮਹਿੰ ਬਿਦਤਾਵੈਂ। ਸਨੇ ਸਨੇ ਕਰਿ ਸਭਿਨਿ ਖਪਾਵੈਂ ॥ ੫੬ ॥ ਛਿਤ ਛੱਤ੍ਰੀ ਧ੍ਰਮ ਹੁਇ ਪਰਕਾਸ਼। ਸਭਿ ਦੁਰਬੁੱਧਿ ਮਲੇਛ ਬਿਨਾਸ਼–ਇਮ ਬਿਚਾਰਿ ਕਰਵਟ ਲੇ ਉਠੇ।ਸਿੱਖਨ ਸੋਂ ਬੋਲੇ ਉਰ ਤੁਠੇ*॥੫੭॥'ਤੁਮਰੇ ਹਿਤ ਜਗ ਮਾਤ ਮਨਾਵੈਂ।ਪੂਜ ਮਹਾਂ ਕਲਿ ਮਹਿੰ ਬਿਦਤਾਵੈਂ। ਰਣ ਕਰਤੇ ਨਿਤ ਬਨਹਿੰ ਸਹਾਈ। ਸ਼ੱਤ੍ਰੂਨਿ ਸਗਰੇ ਦੇਹਿ ਖਪਾਈ' ॥੫੮॥ ਇੱਤਯਾਦਿਕ ਕਹਿ ਧੀਰਜ ਦੀਨਾ। ਸਿੱਖਨ ਕੋ ਮਨ ਆਨੰਦ ਭੀਨਾ। ਆਪ ਪੂਜਿਬੇ ਉੱਦਮ ਕੀਨਾ। ਸ਼੍ਰੀ ਕਲਗੀਧਰ ਗੁਰੂ ਪ੍ਰਬੀਨਾ ॥ ੫੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀ ਰੁਤੇ 'ਸਿੱਖਨ ਲਰਿ ਆਵਨ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅੰਸੂ ॥ ੩ ॥

੪. [ਕੇਸ਼ਵ ਦਾਸ ਮਿਲਨਾ]।

ਦੋਹਰਾ॥ਚਿਤਵਤ ਬਿਦਤਨਿ ਚੰਡਕਾ ਸ਼੍ਰੀ ਸਤਿਗੁਰ ਮਹਾਰਾਜ।ਸੁਪਤਿ ਜਥਾ ਸੁਖ ਨਿਸ ਬਿਖੈ ਬਡੇ ਸ਼ਰੀਬ ਨਿਵਾਜ ॥੧॥ਪਾਧੜੀ ਛੰਦ ॥ਉਠਿਯੋਤਿ ਤੇਜਾ†

---

[1]ਸ਼ਸਤ੍ਰਧਾਰੀਆਂ ਨੇ ਚੰਡੀ ਹੀ ਮਨਾਈ ਹੈ। [2]ਏਥੇ ਈਸ਼ੂਰ ਦੀ ਸ਼ਕਤੀ ਤੋਂ ਮੁਰਾਦ ਹੈ। ਵਿਸ਼ੇਸ਼ ਲਈ ਦੇਖੋ, ਰਾਸ ੧੦ ਅੰਸੂ ੪੮ ਅੰਕ ੧੪ ਦੀ ਹੇਠਲੀ ਟੂਕ। [3]ਜਰਵਾਣੇ ਹਿੰਦੂਆਂ ਨੂੰ ਅਧੀਨ ਕਰ ਲਵਾਂ। [4](ਕਰਾਮਾਤ ਨਾ ਦੱਸਣ ਦਾ) ਨਿਯਮ। *ਇਹ ਉਥਾਨਕਾ ਮਹਿੰਮਾ ਪ੍ਰਕਾਸ਼ (ਛੰਦਾ ਬੰਦੀ) ਦੀ ਹੈ, ਵਾਰਤਕ ਮਹਿਮਾਂ ਪ੍ਰਕਾਸ਼ ਵਿਚ ਜੋ ਉਸ ਤੋਂ ਪੁਰਾਤਨ ਹੈ ਦੇਵੀ ਦਾ ਪ੍ਰਸੰਗ ਹੀ ਨਹੀਂ ਹੈ। †ਪਾ:–ਸ਼ੁਧ ਪਾਠ:–ਸੋਜ–ਜਾਪਦਾ ਹੈ।

ਤੇ ਤੇਜ ਰੂਪ[1]।ਖੁਲਿਯੰਤਿ ਪਲਕ ਲੋਚਨ ਅਨੂਪ। ਪਢਿਯੰਤਿ ਸ਼ਬਦ ਚਹੁੰ ਓਰ ਜੋਰ[2]। ਧੁਨਿ ਰਾਗ ਸੁ ਮਧੁਰ ਮ੍ਰਿਦੰਗ ਘੋਰ ॥ ੨ ॥ ਝਰਣੰਤਿ ਤਾਰ ਬਾਜੰਤਿ ਬੈਨ[3]।ਗਾਵੰਤਿ ਗਯਾਨ ਦਾ ਗੁਰਨਿਬੈਨ[4]।ਧਰਿਯੰਤਿ ਰਿਦੈ ਜਿਨਕੋ ਬਿਚਾਰ। ਨਸ਼ਟੰਤਿ ਕਾਮ ਆਦਿਕ ਬਿਕਾਰ ॥੩॥ ਝੜਿਯੰਤਿ ਡੰਕ ਨੌਬਤ ਬਜੰਤਿ[5]।ਤੂਸਿਯੰਤਿ ਸ਼ੱਤ੍ਰੂ ਸ਼ੋਨੇ ਸੁਨੰਤਿ[6]।ਬੋਲਤਿਨਕੀਬ ਸਤਿਗੁਰਪ੍ਰਤਾਪ। ਜਹਿੰ ਕਹਾਂ ਹੋਤਿ ਕਰਤੂੰਰ ਜਾਪ॥੪॥ ਡੰਕੇ ਰਣੰਕ, ਖੜਕੈਂ ਘੜਿਯਾਲ[7]। ਦਰ ਪਢਹਿੰ ਭਾਟ ਕੀਰਤਿ ਬਿਸਾਲ। ਬਜਿਯੰਤਿ ਸੈਖ ਤੁਰਹੀ ਅਨੇਕ। ਸੁਨਿ ਉਠਤਿ ਸਿੱਖ ਧਾਰਤਿ ਬਿਬੇਕ[8] ॥ ੫ ॥ ਮੰਗਲ ਮਹਾਨ ਮੰਦਰ ਸੁ ਪੌਰ।ਤਮਾਰੀਤਿ ਨੀਂਦ ਹਿੰਦਵਾਨ ਮੌਰ[9]।ਤਿਸ ਕਾਲ ਅਲੰਕ੍ਰਿਤ[10] ਆਇ ਦਾਸ।ਲੇ ਸ਼ਾਤਕੁੰਭ ਕੋ ਕੁੰਭਪਾਸ[11]*॥੬॥ਅਧਿਕੈ ਸੁਗੰਧਿ ਮਹਿਕਾਰ ਸੰਗ। ਬਹੁ ਰਗੜ ਬਿਦਾਮਨਿ ਸਹਿਤ ਭੰਗ।ਏਲਾ[12] ਲਵੰਗ[13]ਮਿਰਚਾਂਨਿਕਾਰਿ[14]। ਮੇਲਯੋ ਗੁਲਾਬ ਬਿਚ ਸਰਦ ਬਾਰਿ ॥ ੭ ॥ ਜੁਤਿ ਛੱਤ੍ਰਧਾਰਿ[15] ਸਤਿ-ਗੁਰ ਛਕਾਇ। ਪੁਨ ਸੌਚ ਨਾਨ ਕਰਿਤੇ ਬਨਾਇ। ਬਹੁ ਦੂਰ ਦੇਸ਼ ਕੇ ਬਸਤੂ ਆਇ। ਸੂਖਮ ਬਿਸਾਲ ਮੁਲ ਕੋ ਮੰਗਾਇ ॥ ੮ ॥ ਪੋਸ਼ਿਸ਼ ਨਵੀਨ ਪਹਿਰੈ ਪ੍ਰਭਾਤਿ। ਪੁਨ ਅਲੰਕਾਰ ਸ਼ੋਭੰਤਿ ਗਾਤਿ। ਦਿਨ ਚਰਯੋ ਸਿੰਘਾਸਨ

---

[1]ਤੇਜ ਦਾ ਹੀ ਤੇਜ ਰੂਪ ਗੁਰੂ ਜੀ ਜਾਗੇ। [2]ਜ਼ੋਰ ਨਾਲ। [3]ਸਾਜ਼ਾਂ ਦੀਆਂ ਤਾਰਾਂ ਦੀ ਝਰਨਾਟ ਪੈਂਦੀ ਹੈ (ਤੇ ਸਾਜ਼ਾਂ ਵਿੱਚੋਂ) ਬੋਲ ਵਜਦੇ ਹਨ। [4]ਗੁਰਬਾਣੀ। [5]ਡੰਕੇ ਪੋਕੇ ਧੌਂਸੇ ਵਜ ਰਹੇ ਹਨ। [6]ਵੈਰੀ ਕੰਨੀ ਸੁਣਕੇ ਡਰਦੇ ਹਨ। [7]ਡੰਕੇ ਵਜਦੇ ਹਨ ਘੜਜਾਲ ਖੜਕਦੇ ਹਨ। [8]ਹੁਸ਼ਿ-ਆਰ ਹੋ ਜਾਂਦੇ ਹਨ। [9]ਭਾਵ ਗੁਰੂ ਜੀ। [10](ਵਰਦੀ ਆਦਿਕ ਨਾਲ) ਸਜਿਆ ਫਬਿਆ। [11]ਸੋਨੇ ਦਾ ਘੜਾ ਨਾਲ ਲੈਕੇ [ਸੰਸ:, ਸ਼ਾਤਕੁੰਭ=ਸੋਨਾ। ਸ਼ਤਕੁੰਭ ਨਾਮ ਪਰਬਤ ਦਾ ਹੈ, ਜਿਥੋਂ ਸੋਨਾ ਨਿਕਲਦਾ ਹੈ। ਸ਼ਤਕੁੰਭ ਤੋਂ ਜੋ ਨਿਕਲੇ ਸੋ ਸ਼ਾਤਕੁੰਭ]। [12]ਲਾਚੀ। [13]ਲੌਂਗ। [14]ਕਾਲੀਆਂ ਮਿਰਚਾਂ। [15]ਅਫੀਮ ਦੇ ਨਾਲ [ਪੋਸਤ ਦੇ ਭੋਰੇ ਤੇ ਛਤਰ ਹੁੰਦਾ ਹੈ। (ਅ) ਨਿਹੰਗ ਸਿੰਘ ਅਫੀਮ ਛਕ ਕੇ ਪਾਤਸ਼ਾਹੀ ਬੇਪ੍ਰਵਾਹੀ ਦੀ ਮੌਜ ਲੁੱਟਣ ਕਰਕੇ ਭੀ ਛਤਰਧਾਰ ਨਾਮ ਦੱਸਦੇ ਹਨ]।

*ਪਾ:–'ਸ਼ਾਂਤਿ ਕੁੰਭ' ਪਾਠ ਕਰਕੇ ਸ਼ਾਂਤੀ ਦਾ ਘੜਾ (ਗੁਰੂ ਜੀ) ਅਰਥ ਕਰਨਾ ਗ਼ਲਤੀ ਹੈ। ਲਿਖਾਰੀਆਂ ਨੇ ਭੁੱਲ ਨਾਲ ਕਿਤੇ ਪਾਠ 'ਸ਼ਾਂਤਿ ਕੁੰਭ' ਭੀ ਕੀਤਾ ਹੈ।

+ਸ਼ਾਯਦ ਕਵਿ ਜੀ ਗੁਰਬਿਲਾਸ ਕ੍ਰਿਤ ਭਾ: ਸੁਖਾ ਸਿੰਘ ਦੇ ਮਗਰ ਚਲ ਰਹੇ ਹਨ। ਆਪ ਖੋਜ ਨਹੀਂ ਕੀਤੀ। ਸਿੱਖ ਜਦ ਰਾਜ ਸਾਜ ਵਿਚ ਆ ਗਏ ਤਦ ਦੇ ਵਰਤਾਰੇ ਹਨ, ਉਦਯ ਬਲ ਦੇ ਸਮੇਂ ਏਹ ਵਰਤਾਰੇ ਨਹੀਂ ਸਨ। ਦੇਖੋ ਰਾਸਿ ੪ ਅੰਸੂ ੪੪ ਅੰਕ ੧੧ ਤੇ ਰੁਤ ੨ ਅੰਸੂ ੪੪ ਅੰਕ ੨੦ ਦੀਆਂ ਹੇਠਲੀਆਂ ਟੂਕਾਂ।

ਪਰ ਥਿਰੰਤਿ। ਜੁਤਿ ਬਸਤ੍ਰ ਸ਼ਸਤ੍ਰ ਅਤਿਸ਼ੈ ਸੁਭੰਤਿ ॥੯॥ ਤਬਿ ਏਕ ਸਿੱਖ ਗੁਰ ਨਿਕਟ ਆਇ। ਕਰਿ ਜੋਰਿ ਅਰਜ਼ ਐਸੇ ਸੁਨਾਇ।'ਗੁਰ ਪਾਤਿਸ਼ਾਹ! ਦਿਜ ਜਹਿੰ ਸ਼ਰਾਹਿ। ਰਾਵਰਿ ਸਮੀਪ ਕਹਿ ਗਾਥ ਜਾਹਿ॥੧੦॥ਪੁਰਿ ਮਹਾਂ-ਦੇਵ[1]ਕੇ ਬਸਤਿ ਜੋਇ।ਚਲਿ ਅਇ ਬਾਗ ਮਹਿੰ ਉਤਰ ਸੋਇ। ਕਹਿੰ ਜਾਂਹਿ ਸੁ ਕੇਸ਼ਵ ਦਾਸ ਨਾਮ*। ਬਿਧਿ ਚੰਡ ਪੂਜਿਬੋ ਗੁਨਨ ਧਾਮ[2] ॥ ੧੧॥ ਜਿਹ ਸੰਗ ਬ੍ਰਿੰਦ ਨਰ ਜੁਤਿ ਪ੍ਰਤਾਪ।ਜਗਮਾਤ[3]ਸੁ ਜਾਤ੍ਰਾ ਜਾਤਿ ਆਪ। ਮੁਝ ਕੋ ਬੁਲਾਇ ਬੂਝਨੋ ਬ੍ਰਿਤੰਤ।ਮੈਂ ਕਹਨੋ ਆਪਕੋ ਸਭਿ ਮਤੰਤ॥੧੨॥ਸੁਨਿ ਅਨੰਦ ਧਾਰਿ ਪੁਨ ਪੁਨ ਬੁਝੇਇ। ਚਿਤ ਚਹਤਿ ਕਿ–ਗੁਰੂ ਬੁਲਾਇ ਲੇਇ। ਕਰਿ ਦਰਸ ਪ੍ਰਭੂ ਕੋ ਜਾਉਂ ਫੇਰ–। ਇਹੁ ਆਸ਼ੈ ਪਰਖਨੋ ਤਾਂਹਿ ਹੇਰਿ[4] ॥ ੧੩ ॥ ਚਲਿ ਆਇ ਆਪ ਤੇ ਲਖਿਯ ਨਾਂਹਿ[5]। ਚਿਤ ਚਹਤਿ ਅਧਿਕ ਹੁਇ ਮੇਲ ਪਾਹਿ[6]। ਪ੍ਰਭੁ ਤੁਮ ਸਮੱਰਥ ਮਨ ਫੇਰ ਲੀਨਿ। ਬਾਂਛਤਿ ਜੁ ਰਿਦੈ ਆਗਵਨ ਕੀਨਿ[7]॥ ੧੪ ॥ ਸੁਨਿ ਸ਼ੂੰਨ ਬੈਨ ਗੁਰ ਹਰਖ ਧਾਰਿ। 'ਧੰਨ ਧੰਨ ਖੜਗ ਕੇਤੈਂ' ਉਚਾਰਿ। 'ਨਿਜ ਸੇਵਕਾਨ ਕੇ ਕਰਤਿ ਕਾਜ। ਘਟ ਘਟ ਬਿਆਪ ਰਾਜਾਨਿਰਾਜ'॥੧੫॥ਤਬਿ ਦਯਾਰਾਮ ਅਰ ਨੰਦ ਚੰਦਾਨਿਜ ਢਿਗ ਹਕਾਰ ਕਰਿ, ਕਹਿ ਮੁਕੰਦ। 'ਉਪਬਨਹਿ ਬਿਖੈ ਬਰ ਬਿੱਪ੍ਰ ਆਇ। ਸਨਮਾਨ ਕਰਹੁ ਤਿਸ ਨਿਕਟ ਜਾਇ ॥ ੧੬ ॥ ਸਭਿ ਖਾਨ ਪਾਨ ਤ੍ਰਿਣ ਲਗਿ ਜਿਤੇਕ।ਗੁਰ ਦੇਗ਼ ਭਾਖਿ ਦੀਜੈ ਤਿਤੇਕ। ਬਿਨ ਮਿਲੇ ਅੱਗੁ ਨਹਿੰ ਉਚਿਤ ਜਾਨ[8]। ਕਿਤ ਕੋ ਪਖਾਨ ?ਸਭਿ ਲੇਹੁ ਜਾਨ' ॥੧੭॥ ਸੁਨਿ ਦੁਹੂ ਸੁਮਤਿ ਗਮਨੇ ਸ਼ਿਤਾਬ। ਜਹਿੰ ਆਬ ਸਹਿਤ ਉਪਬਨ ਅਜਾਬ[9]। ਤਹਿੰ ਪਿਖਨੋ ਬਿੱਪ੍ਰ ਬੈਠਨੋ ਸਮਾਨ[10]। ਤਰੁ ਤਰੇ ਸਥੰਡਲ[11] ਸ਼ੁਭ ਮਹਾਨ ॥ ੧੮ ॥ ਮਣ

[1]ਕਾਂਸ਼ੀ। [2]ਬਿਧੀ ਨਾਲ ਚੰਡੀ ਨੂੰ ਪੂਜਣ ਵਿਚ ਗੁਣ ਦਾ ਘਰ ਹੈ ਜੋ।. [3]ਜਵਾਲਾ ਜੀ। [4]ਤਿਸ ਨੂੰ ਵੇਖਕੇ। [5]ਇਹ ਗਲ ਮਲੂਮ ਨਹੀਂ ਹੁੰਦੀ ਕਿ ਆਪੇ ਦੁਰਕੇ ਆਪ ਪਾਸ ਆਵੇ। (ਅ) ਪਤਾ ਨਹੀਂ ਲਗਦਾ ਕਿ ਸੱਦੇ ਬਿਨਾਂ ਆਪੇ (ਕੀਕੂੰ) ਆ ਗਿਆ ਹੈ। [6](ਪਰ) ਚਿਤ ਵਿਚ ਬਹੁਤ ਚਾਹੁੰਦਾ ਹੈ (ਕਿ ਸਤਿਗੁਰੂ) ਨਾਲ ਮੇਰਾ ਮੇਲ ਹੋਵੇ। [7]ਜਿਸ ਨੂੰ ਆਪ ਚਾਹੁੰਦੇ ਸੀ ਰਿਦੇ ਵਿਚ (ਓਹ) ਆ ਗਿਆ ਹੈ। [8](ਸਾਨੂੰ) ਮਿਲੇ ਬਿਨਾ (ਉਸ ਦਾ) ਅੱਗੇ ਜਾਣਾ ਯੋਗ ਨਹੀਂ। [9]ਅਜੀਬ। [10]ਸਹਿਜ ਹੀ, ਭਾਵ ਕੋਈ ਆਸਨ ਤਕੀਏ ਲਾ ਕੇ ਨਹੀਂ ਸੀ ਬੈਠਾ ਹੋਇਆ। (ਅ) ਮਾਨ ਸਹਿਤ। [11]ਬ੍ਰਿੱਛ ਦੇ ਹੇਠਾਂ ਥੜੇ ਤੇ।

*ਗੁਰ ਬਿਲਾਸ ਸੁਖਾ ਸਿੰਘ ਨੇ ਦੱਤਾ ਨੰਦ ਉਨੈਨੀ ਲਿਖਿਆ ਹੈ, ਬਾਵਾ ਸੁਮੇਰ ਸਿੰਘ ਜੀ ਨੇ ਆਪਣੇ ਗੁਰ ਬਿਲਾਸ ਵਿਚ ਦੋਹਾਂ ਤੋਂ ਵੱਖਰਾ ਕਾਲੀ ਦਾਸ ਗੁਜਰਾਤੀ ਲਿਖਿਆ ਹੈ।

ਪੰਚ ਮੋਦਕ ਧਰਿ ਅੱਗੂ ਤਾਂਹਿ।ਕਰ ਬੰਦਿ ਬੰਦਨਾ ਬੈਠਿ ਪਾਹਿ। 'ਦਿਜ ਜੂ! ਗੁਰੂ ਕੀ ਦੇਜ਼ਾ ਲੇਹੁ। ਸਭਿ ਰੰਕ ਰਾਵ ਲੇ ਖਾਤਿ ਏਹੁ॥ ੧੯॥ ਪ੍ਰਭੂ ਪਠਨੋ ਹਮਹਿ ਤੁਮ ਕਰਨਿ ਮਾਨ। ਕਿਸ ਦੇਸ਼ ਅੱਗੂ ਕਰਿ ਹੌ ਪਧਾਨ ? । ਕਿਸ ਨੱਗੂ ਦੇਸ਼ ਰਾਵਰਿ ਨਿਕੇਤ?ਪ੍ਰਸਥਾਨ ਕਰਨਿ ਕੌ ਕੌਨ ਹੇਤੁ?'॥੨੦॥ਸੁਨਿ ਬਿੱਪ੍ਰ ਭਨਜੋਂ 'ਸ਼ਿਵ ਨਗਰ' ਬੀਚ। ਘਰ ਤਹਾਂ, ਮੋਖ ਜਹਿੰ ਊਚ ਨੀਚ। ਚਿਰਕਾਲ ਬਿਤਜੋ ਚਿਤ ਚਹਤਿ ਭੂਰ।ਜ੍ਵਾਲਾਸੁਮੁਖੀ ਪਰਸਨਿਜ਼ਰੂਰ॥੨੧॥ ਔਚਕ ਸੁ ਭਈ ਅਬਿਕੇ ਬਿਸਾਲ। ਬਿਨ ਇੱਛ ਤਮਾਰ ਭੇ ਲੋਕ ਜਾਲ। ਮਹਿੰਮਾ ਹਮਹਿੰ ਸੁ ਗੁਰ ਕੀ ਸੁਨੈਤਿ। ਨਿਤ ਦੇਤਿ ਦਾਨ ਕੀਰਤਿ ਲਹੈਤਿ ॥੨੨॥ਅਬਿ ਆਨਿ ਭਯੋ ਤਿਨ ਨਗਰ ਭੋਰ।ਮਿਲਿ ਕਰਿ ਕ੍ਰਿਪਾਲ ਗਮਨੈਂ ਸੁ ਫੇਰ। ਹਮਰੋ ਬਖਾਨ ਆਸ਼ੀਰ ਬਾਦ।ਪ੍ਰਭੂ ਮਿਲਯੋਂ ਆਨਿ,ਜਬਿ ਕਰਹਿੰ ਯਾਦ' ॥੨੩॥ ਸੁਨਿ ਦਯਾਰਾਮ ਅਰੁ ਨੰਦਚੰਦ। ਸਭਿ ਭਨੀ ਗਾਥ, ਢਿਗ ਗੋ ਮੁਕੰਦ। ਗੁਰ ਕਹਜੋ ਫੇਰ 'ਸੁਧਿ ਲੇਹੁ ਸਰਬ। ਸਹਿ ਬਿੱਦਨ ਗੁਨੀ ਕੈ ਹੋਤਿ ਗਰਬ'[1] ॥ ੨੪॥ ਸੁਨਿਕੈ ਦਿਵਾਨ ਸਭਿ ਕਿਛ ਪੁਚਾਇ। ਬਾਂਛਤਿ ਜਿ ਵਸਤੁ ਜੋ ਜੋ ਬਤਾਇ। ਦਿਨ ਗਯੋ ਬੀਤ ਰਹਿ ਜਾਮ ਏਕ। ਕੁਛ ਕਰਿ ਅਰਾਮ ਸਾਗਰ ਬਿਬੇਕ ॥ ੨੫ ॥ ਸੁੱਖਾ ਅਛੀਮੁ ਛਕਿ ਸੌਚ ਠਾਨਿ*। ਤਿਸ ਕੰਾਲ ਬਹੁਰ ਕਰਿਕੈ ਸ਼ਨਾਨ। ਤਨ ਬਸਤ੍ਰ ਸ਼ਸਤ੍ਰ ਕੌ ਪਹਿਰ ਲੀਨ। ਕਲਗ਼ੀ ਸੁ ਜਿਗਾ ਸਿਰ ਧਰਨਿ ਕੀਨਿ ॥੨੬॥ ਮੰਦਿਰ ਸੁਵਰਨ ਮੁਕਰਨਿ ਜਰਾਇ। ਤਿਹ ਹੇਮ ਸਿੰਘਾਸਨ ਕੌ ਡਸਾਇ। ਸਿਤ ਆਸਤਰਨ ਬੰਧਾਨ ਕੀਨਿ। ਰੇਸ਼ਮ ਸੁ ਡੋਰ ਗੁੰਢਾਨਿ ਪੀਨ ॥੨੭॥ਤਿਸ ਪਰ ਬਿਰਾਜਿ ਕਰੁਨਾ ਨਿਧਾਨ। ਸਭਿ ਢਿਗੇ ਸਮੀਪੀ ਨਿਕਟ ਆਨਿ। ਗੁਣਵਾਨ ਚਤੁਰ ਕਵਿ ਬੁੱਧਿਵੰਤ। ਜੋ ਲਖਹਿੰ ਭੇਦ ਬਡ ਗਯਾਤਵੰਤ ॥ ੨੮ ॥ ਤਬਿ ਦਯਾਰਾਮ ਕੌ ਢਿਗ ਬੁਲਾਇ। 'ਦਿਜ ਲਯਾਉ ਜਾਉ, ਨਹਿੰ ਬਿਲਮ ਲਾਇ'। ਸੁਨਿ ਹੁਕਮ ਗਯੋ ਅਸਵਾਰ ਹੋਇ। ਤਿਸ ਨਿਕਟ ਜਾਇ ਕਹਿ ਬਾਕ ਸੋਇ[2] ॥ ੨੯ ॥ 'ਗੁਰ ਕਰਤਿ ਯਾਦ, ਚਲੀਅਹਿ ਹਜ਼ੂਰ। ਤਤਕਾਲ ਚਢਜੋ ਸੁਨਿ ਬਹਿਲ ਰੂਰ। ਆਯੋ ਸਮੀਪ ਨਰ ਕਿਤਿਕ ਸਾਥ। ਪਠਿ ਆਸ਼ਿਖ[3] ਸ਼੍ਰੀ ਢਲ

[1]ਕਾਂਸ਼ੀ। [2]ਭਾਵ ਵਿਦਜਾ ਵਾਲਾ ਗੁਣੀ ਹੰਕਾਰੀ ਹੁੰਦਾ ਹੈ। [3]ਉਸ ਨੇ। [4]ਅਸ਼ੀਰਬਾਦ ਪੜ੍ਹੀ।

*ਦੇਖੋ ਰਾਸਿ ੪ ਅੰਸੂ ੪੪ ਅੰਕ ੧੧ ਦੀ ਤੇ ਰੁਤ ੨ ਅੰਸੂ ੪੪ ਅੰਕ ੨੦ ਦੀ ਹੇਠਲੀ ਟੂਕ।

ਲੀਨਿ ਹਾਥ॥ ੩੦ ॥ ਗੁਰ ਅੱਗੂ ਅਰਪਿ ਕਰਿ ਦਰਸ ਕੀਨਿ। ਤਬਿ ਚੌਕੀ ਦਾਸ ਛਸਾਇ ਦੀਨਿ*। ਬਰ ਬਿੱਪ੍ਰ ਬੈਠਿ ਅਵਿਲੋਕਿ ਰੂਪ[1]।–ਮਨ ਮੋਹਨ ਕ੍ਰਿਸ਼ਨ ਕਿ ਤਨ ਅਨੂਪ॥ ੩੧॥ ਜਿਮ ਕਹਨੋ ਪੁਰਾਨਨਿ ਮਹਿੰ ਸੁਭਾਇ। ਤਿਮ ਸੁੰਦਰ ਤਨ ਗੁਨ ਜੁਤਿ ਸੁਹਾਇ। ਆਕਰਖ ਸੁ ਚਿਤ ਬਰਬਸਹਿੰ ਲੋਤਿ[2]–। ਗੁਰ ਕੋ ਸਮਰਥ ਲਖਿ ਬਲ ਨਿਕੋਤ॥ ੩੨ ॥ ਤਬਿ ਦਯਾਸਿੰਧੁ ਬੂਝਨੋ ਸੁ ਤੌਨ।'ਦਿਜ ਜੂ! ਕਹੁ ਤੁਮ ਇਸ਼ਟ ਕੌਨ ? ਕਿਹ ਕੋ ਅਰਾਧ ਸੇਵਤਿ ਮਹਾਨ ? ਕਿਸ ਨਿਕਟ ਚਹਤਿ ਆਪਨ ਕਲਯਾਨ ?' ॥ ੩੩ ॥ ਦਿਜ ਕਹੈ ਸੁ ਕੇਸ਼ਵ ਦਾਸ ਫੇਰ।'ਹਮ ਇਸ਼ਟ ਚੰਡਿਕਾ ਸਭਿ ਬਡੇਰ।ਜਿਹ ਨਿਕਟ ਜਾਚਤੇ ਦੇਵ ਸਰਬ। ਜਿਹ ਖੰਡ ਕੀਨਿ ਸ਼ੱਤ੍ਰੁਨਿ ਗਰਬ† ॥੩੪॥ ਤਿਸ ਜਗਤ ਮਾਤ ਕੋ ਮੁੱਖਨ ਥਾਨ। ਜ੍ਵਾਲਾਮੁਖੀ ਸੁ [3]ਬਿਦਤਨੋ ਜਹਾਨ। ਤਿਸ ਦਰਸ ਪਰਸਿਬੇ ਹਰਸ਼[3] ਧਾਰਿਘਰ ਦੋਸ਼ ਦੂਰ ਤਜਿਕੈ ਪਧਾਰਿ॥੩੫॥ ਸਭਿ ਆਦਿ ਸ਼ਕਤਿ ਦੇਵਾਨ ਦੇਵ। ਬ੍ਰਹਮਾਦਿ ਜਾਂਹਿ ਕੀ ਕਰਤਿ ਸੇਵ।

---

[1]ਬ੍ਰਾਹਮਣ ਨੇ ਬੈਠਕੇ ਡਿੱਠਾ ਗੁਰੂ ਜੀ ਦਾ ਰੂਪ। [2]ਮੱਲੋਮੱਲੀ ਚਿਤ ਨੂੰ ਖਿੱਚ ਲੈਂਦੇ ਹਨ। [3]ਅਨੰਦ। *ਬ੍ਰਾਹਮਣਾਂ ਦਾ ਇੰਨਾ ਸੰਤਿਕਾਰ ਕਿ ਸਤਿਗੁਰ ਦੇ ਹਜ਼ੂਰ ਚੌਂਕੀ ਡਾਹ ਕੇ ਕੋਈ ਬੈਠ ਸਕੇ ਤਦੋਂ ਰਿਵਾਜ ਨਹੀਂ ਸੀ। ਇਹ ਬੀ ਬ੍ਰਾਹਮਣਾਂ ਦੇ ਜ਼ੋਰ ਸਮੇਂ ਦਾ ਝੀਕਾ ਸੀ ਜੋ ਏਥੇ ਕਲਪ ਲਿਆ ਗਿਆ ਹੈ। ਅਗਲੀਆਂ ਤੁਕਾਂ ਵਿਚ ਬ੍ਰਾਹਮਣ ਗੁਰੂ ਜੀ ਨੂੰ ਸਮਰਥ ਤੇ ਅਵਤਾਰ ਮੰਨ ਲੈਂਦਾ ਹੈ, ਫਿਰ ਕਿਵੇਂ ਬਰਾਬਰੀ ਵਿਚ ਬੈਠ ਸਕਦਾ ਹੈ। ਫਿਰ ਪੰਜਵੀਂ ਰੁਤ ਦੇ ਕਬਿੱਤਾਂ ਵਿਚ ਬੜੇ ਬੜੇ ਕਵੀ ਤੇ ਬ੍ਰਾਹਮਣ ਪੰਡਿਤ ਸਤਿਗੁਰੂ ਜੀ ਨੂੰ ਗੁਰ ਅਵਤਾਰ ਤੇ ਗੋਬਿੰਦ ਅਵਤਾਰ ਪ੍ਰਤੱਖ ਵੇਖਕੇ ਮੰਨ ਰਹੇ ਹਨ, ਅਵਤਾਰ ਮੰਨ ਨੇ ਚੌਂਕੀ ਤੇ ਬੈਠਣ ਦਾ ਹੀਆ ਕੌਣ ਕਰ ਸਕਦਾ ਹੈ।

†ਕਵਿ ਜੀ ਪਿੱਛੇ ਰਾਸਿ ੧੧ ਅੰਸੂ ੫੦ ਅੰਕ ੧੨, ੧੩, ੧੫, ੧੭ ਵਿਚ ਦੱਸ ਆਏ ਹਨ ਕਿ ਦੇਵੀ ਦੈਂਤਾਂ ਤੋਂ ਨੱਸ ਕੇ ਛਪਦੀ ਫਿਰੀ ਤੇ ਦਸਮੇਸ਼ ਜੀ (ਦੁਸ਼ਟ ਦਮਨ ਨੇ ਉਸ ਦੀ ਰੱਖਜਾ ਕੀਤੀ, ਹੁਣ ਕੇਸ਼ਵ ਦਾਸ ਜੀ ਦੱਸ ਰਹੇ ਹਨ ਕਿ ਉਸ ਨੇ ਸਾਰੇ ਵੈਰੀਆਂ ਦਾ ਗਰਬ ਦੂਰ ਕੀਤਾ ਸੀ, ਪਿਛਲੇ ਲੇਖ ਨਾਲ ਏਹ ਢੁਕਦਾ ਨਹੀਂ। ਫਿਰ ਵੇਖੋ ਜਿਸ ਦੀ ਰੱਖਜਾ ਗੁਰੂ ਜੀ ਨੇ ਕੀਤੀ ਉਸ ਨੂੰ ਅਜਿੱਤ ਸਮਝਕੇ ਸੱਦਣ ਦੀ ਕੀ ਲੋੜ ਹੈ ਤੇ ਜੇ ਉਹ ਹੈ ਤੇ ਕ੍ਰਿਤੱਗਜ ਹੈ ਤਾਂ ਆਪਣੇ ਰੱਖਣ ਹਾਰ ਦੀ ਕੁਮਕ ਲਈ ਆਪੇ ਆਵੇ, ਅਰਾਧਨਾ ਦੀ ਖੇਚਲ ਕਿਉਂ ਦੇਵੇ ?

ਲਿਵ ਲਗੀ ਸਦਾ ਤਿਸ ਨਾਮ ਕੇਰ। ਮੈਂ ਕਰੌਂ ਧਯਾਨ ਪੂਜਾ ਘਨੇਰ'॥੩੬॥
ਸੁਨਿ ਗੁਰੂ ਬੂਝਨਾ ਕੀਨਿ ਤਾਂਹਿ। 'ਜਗ ਮਾਤ ਪੂਜਿਬੇ ਹਮਹਿ ਚਾਹਿ। ਜਿਸ
ਤੇ ਪ੍ਰਤੱਛ ਹੁਇ ਦਰਸ ਦੇਹਿ। ਹਮ ਹੇਰਿ ਰੂਪ ਬਰ ਮਾਂਗ ਲੇਹਿੰ* ॥੩੭॥
ਤੁਮ ਪੈ ਬਿਧਾਨ ਇਹ ਸਕਲ ਆਇ। ਕੀਜੈ ਪ੍ਰਯੋਗ ਸਭਿ ਬਿਧਿ ਬਨਾਇ।
ਚਹੀਏ ਸਮਿੱਗ੍ਰੀ ਤਬਿ ਜਿਤੇਕ†। ਜੋ ਦੁਲਭ ਹੋਇ ਕਹੀਯਹਿ ਤਿਤੇਕ
॥੩੮॥ ਜਿਮ ਮੰਤ੍ਰ ਪਾਠ ਅਰੁ ਹਮਨ ਹੋਇ। ਰਹਿ ਕਿਤਿਕ ਕਾਲ ਲਗਿ, ਕਹਹੁ ਸੋਇ।
ਗਨ ਦਿਜਨ ਭਨੀ ਮਹਿਮਾ ਤੁਮਾਰ। ਬਿਧਿ ਚੰਡਿ ਪੂਜਿਬੇ ਮਹਿ ਉਦਾਰ ॥ ੩੯॥ ਦੋਹਰਾ ॥ ਪ੍ਰਾਪਤਿ ਹੋਇਓ ਆਨ ਕਰਿ ਹੈ ਜਿ
ਬਿਧਾਨ ਪ੍ਰਬੀਨ[1]। ਕਰਹੁ ਬਿਦਾਂਤ ਸ੍ਰੀ ਚੰਡਿਕਾ ਤੇਜ ਤੁਰਕ ਹਿਤ ਹੀਨ[2]।
॥੪੦॥ ਸ਼੍ਰੀ ਕਲਗ਼ੀਧਰ ਕੇ ਬਚਨ ਸੁਨਿ ਕਰਿ ਸਭਿ ਦਿਜ ਰਾਇ। ਕੋਤਿਕ
ਸਮੈਂ ਬਿਚਾਰ ਕਰਿ ਬੋਲਨ ਚਾਹਿ ਉਠਾਇ ॥ ੪੧॥ ਇਤਿ ਸ਼੍ਰੀ ਗੁਰ ਪ੍ਰਤਾਪ
ਸੂਰਜ ਗ੍ਰੰਥੇ ਤ੍ਰਿਤਿਯ ਰੁਤੌ ਕੇਸ਼ਵ ਦਾਸ ਦਿਜ ਮਿਲਨ' ਪ੍ਰਸੰਗ ਬਰਨਨੰ ਨਾਮ ਚਤੁਰਥੋ ਅੰਸੂ॥੪॥

ਪ. [ਸਮਿੱਗ੍ਰੀ ਮੰਗਾਉਣੀ]।

ਦੋਹਰਾ ॥ 'ਸ੍ਰੀ ਸਤਿਗੁਰ ਮਹਾਂਰਾਜ ਪ੍ਰਭੁ! ਸੁਨਿਯਹਿ ਹੇਤੁ ਜਿਤੇਕ।
ਹਮਨ ਕਰਨਿ ਅਰੁ ਬਲੀ ਮਹਿ ਸੰਚਹਿ ਬਨਹਿ ਤਿਤੇਕ[3] ॥ ੧ ॥ ਚੌਪਈ ॥
ਪ੍ਰਥਮੈ ਘਨੋ ਦਰਬ ਹੀ ਚਹੀਯਹਿ। ਜਿਸ ਤੇ ਸਭਿ ਕਾਰਜ ਨਿਰਬਹੀਯਹਿ।
ਲਾਖ ਅਹੁਤੀ ਦੈਬੇ ਹੇਤੁ। ਮੋਲ ਸਮਿੱਗ੍ਰੀ ਲੇ ਧਨ ਦੇਤਿ ॥ ੨ ॥
ਲਾਖਹੁ ਕੀ ਗਿਨਤੀ ਤਬਿ ਹੋਇ। ਸਯਹਿ ਹਜ਼ਾਰਨਿ ਤੇ ਨਹਿ ਸੋਇ[4]।
ਪੁਨ ਛੱਤ੍ਰੀ ਸ਼ੁਧ[5] ਸਭਿ ਬਿਧਿ ਜਾਨੋ। ਨ੍ਰਿਭੈ ਆਦਿ ਗੁਣ ਮੈਂ ਜਿਸ ਮਾਨੋ॥੩॥
ਜਬਿ ਤੇ ਹਮਨ ਕਰਨਿ ਲਗਿ ਪਰੈਂ। ਤਬਿ ਤੇ ਨੇਮ ਬਿਖਮ ਸਭਿ ਧਰੈਂ[6]।
ਬ੍ਰਹਮਚਰਜ ਤੇ ਆਦਿਕ ਜੋਈ। ਮਨ ਦ੍ਰਿੜ ਰਾਖਿ,ਨ ਡੋਲਨਿ ਦੋਈ‡॥੪॥
ਸਰਬ ਰਿਖੀਕ ਜੀਤ ਕਰਿ ਰਹੈ। ਸੁਨਹਿ ਨ ਬਹੁ ਕਿਛ ਮੁਖ ਨਹਿ ਕਹੈ।

[1]ਬਿਧੀ (=ਤ੍ਰੀਕਾ) ਵਿਚ ਪ੍ਰਬੀਨ। [2]ਤੁਰਕਾਂ ਦੇ ਤੇਜ ਦੇ ਨਾਸ਼ ਵਾਸਤੇ। [3]ਇਕੱਠਾ ਕਰਨਾ ਬਣਦਾ ਹੈ ਤਿਤਨਾ ਕੁ। [4]ਹਜ਼ਾਰਾਂ ਰੁਪੱਯਾਂ ਨਾਲ ਸੋ (ਉਹ ਕਾਰਜ) ਨਹੀਂ ਸਿੱਧ ਹੋਵੇਗਾ। [5]ਭਾਵ ਜੋ ਪਵਿੱਤ੍ਰ ਹੋਵੇ। [6]ਕਠਨ ਨੇਮ (ਜੋ ਅਸੀਂ ਦੱਸਦੇ ਹਾਂ) ਧਾਰਨ ਕਰੇ (ਉਹ ਖੱਤ੍ਰੀ)।

*ਇਹ ਵਾਕ ਦਸਮ ਸਤਿਗੁਰ ਜੀ ਦੇ ਜਾਪਦੇ ਨਹੀਂ ਕਿਉਂਕਿ ਆਪ ਸ੍ਰੀ ਅਕਾਲ ਪੁਰਖ ਜੀ ਨੂੰ ਸਨਮੁਖ ਕਰਕੇ ਆਖ ਰਹੇ ਹਨ:-'ਤੁਮਹਿ ਛਾਡ ਕੋਈ ਅਵਰ ਨ ਧਿਆਊਂ ॥ ਜੋ ਬਰ ਚਹੌਂ ਸੁ ਤੁਮ ਤੇ ਪਾਊਂ' ॥ [ਚੌ: ਅੰਕ ੪] ਪੁਨ:-'ਨ ਨਾਮ ਆਨ ਜਪੌਂ''''ਨ ਧਿਆਨ ਆਨ ਕੋ ਧਰੌਂ' ॥ [ਬਚਿ: ਨਾ: ੩੬-੩੭-੩੮] †ਪਾਠਾਂਤ੍ਰ-'ਤਿਹ ਹਿਤ ਸਮਿੱਗ੍ਰੀ ਚਹਿ ਜਿਤੇਕ।' ‡ਪਾ:-ਮਨ ਦ੍ਰਿੜ ਰਾਖਨਿ, ਡੋਲ ਨ ਦੇਈ।

ਸੰਜਮ ਮਹਿੰ ਤਨ ਮਨ ਕੋ ਰਾਖੈ। ਏਕ ਅਰਾਧਨ ਮੈਂ ਅਭਿਲਾਖੈ॥੫॥ਅਬਿ ਕਲਜੁਗ ਕੋ ਕਾਲ ਕਰਾਲਾ। ਨਹਿੰ ਮਨ ਸੁਧਰਹਿ ਧਰਹਿ ਬਿਕਾਲਾ[1]। ਪੂਜਾ ਕਰਨਿ ਕਰਾਵਨਹਾਰੇ। ਦੋਨਹੁੰ ਨੇਮ ਨਿਬਾਹਹਿ ਸਾਰੇ ॥ ੬॥ ਸਤਿ-ਜੁਗ ਤ੍ਰੇਤਾ ਦ੍ਵਾਪੁਰ ਮਾਂਹੀ। ਸੁਗਮ ਚੰਡਿਕਾ ਦਰਸ਼ਨ ਨਾਂਹੀ। ਅਬਿ ਕਲਿਕਾਲ ਪ੍ਰਥਿਰਤਨੋ ਭਾਰੀ।ਭਈ ਕ੍ਰਿਸ਼ਟ ਬਹੁ ਸ੍ਰਿਸ਼ਟੀ ਸਾਰੀ॥੭॥ ਤਜਿ ਤਜਿ ਮ੍ਰੁੱਤੁ ਲੋਕ ਸੁਰ ਸਾਰੇ।ਮੇਰੁ ਆਦਿ ਗਿਰ ਬਿਖੈ ਪਧਾਰੇ।ਗੋਰਖ ਆਦਿ ਸਿੱਧ ਜਗ ਫਿਰਤੇ। ਪਿਖਿ ਅਧਰਮ ਕੋ ਅਬਿ ਨ ਬਿਚਰਤੇ॥੮॥ਯਾਂਤੇ ਬਹੁ ਦੁਹਸਾਧਨਾ ਦੇਵੀ[2]। ਦਰਸ ਪ੍ਰਤੱਛ ਦਿਖਾਇ ਅਭੇਵੀ[3]। ਧਨ ਕੀ ਸੁਨਹੁ ਕਹਾਂ ਤੇ ਆਵੈ। ਨਹੀ ਰਸਾਇਨ ਕੋ ਜੁ ਬਨਾਵੈ॥੯॥ ਤੁਮ ਢਿਗ ਰਾਜ ਨ ਅਵਨੀ ਕੇਰਾ। ਜਿਸ ਕਰਿ ਆਵੈ ਦਰਬ ਘਨੇਰਾ। ਤੁਰਕ ਤੇਜ ਤਪ ਰਹਨੋ ਬਿਸਾਲਾ।ਕਰਹਿ ਕਰਾਵਹਿ ਪਾਪ ਕੁਚਾਲਾ॥੧੦॥ਇਸ ਬਿਧਿ ਬਹੁਤ ਬਿਖਮ ਹੀ ਜਾਨੋ।ਸ਼ਕਤਿ ਧਰਹੁ ਤੁਮ ਚਹਹੁ ਜਿ ਠਾਨੋ'।ਸੁਨਿਕਰਿ ਦਯਾਰਾਮਤਬਿ ਬੋਲਾ। [4]ਪ੍ਰਭੁ ਦਿਸ਼ਿ ਤੇ ਚਿਤ ਰਖਹੁ ਅਡੋਲਾ ॥ ੧੧ ॥ ਧਨ ਕੀ ਕਮੀ ਨ ਇਨ ਕੋ ਕੋਈ। ਜਿਨ ਕੋ ਕਰ ਪਾਰਸ ਹੀ ਹੋਈ[5]। ਛੱਤ੍ਰੀ ਸ਼ੁੱਧ ਮਹਾਨ ਮਹਾਨੇ। ਪ੍ਰਥਮ ਜੁਗਨਿ ਨਹਿੰ ਇਨਹਿੰ ਸਮਾਨੇ ॥੧੨॥ ਸੂਰਜਬੰਸ ਬਿਖੈ ਜਨਮਏ।ਜਿਸ ਮਹਿੰ ਮਹਾਂ ਧਨੁਰ ਧਰ[6] ਥਿਏ।ਰਾਮਚੰਦ ਆਦਿਕ ਬਲਵੰਤੇ। ਰਘੁ, ਦਿਲੀਪ, ਨ੍ਰਿਪ ਸਗਰ[7] ਭਨੰਤੇ ॥ ੧੩ ॥ ਇੰਦ੍ਰੀਜਿਤ ਇਨ ਕੋ ਨ ਸਮਾਨਾ।ਗਿਨੀਐ ਕੌਨ ਮਹਾਨ ਮਹਾਨਾ[8]।ਚਤੁਰਪੁੱਤ੍ਰ ਹਿਤ ਚਾਰਹੁੰਬਾਰੀ[9]। ਬ੍ਰਹਮਚਰਜ ਬੀਤੀ ਬਯ ਸਾਰੀ ॥ ੧੪ ॥ ਜਿਸ ਕੋ ਬਚਨ ਕਰਹਿੰ ਇਕ ਬਾਰੇ। ਤਿਸ ਕੋ ਮਨ ਟਿਕ ਜਾਹਿ ਸੁਖਾਰੇ। ਨਿਜ ਮਨ ਬਸ ਕਰਿਬੇ ਕਹਾ ਕਹੀਯਹਿ। ਜਨਕ ਸਮਾਨ ਬ੍ਰਿਤੀ ਜਿਨ ਲਹੀਯਹਿ* ॥ ੧੫ ॥ ਸਤਿਗੁਰ ਦਿਸ਼ਿ ਤੇ ਰਖਹੁ ਭਰੋਸਾ। ਜਿਨ ਮਹਿੰ ਲਖਹੁ ਆਦਿ ਸੰਤੋਸ਼ਾ[10]। ਆਪ ਕਰੋ ਕੇਤਿਕ ਦਿਨ ਛੋਰਾ। ਕਹਨੋ ਨ ਮਾਨਹੁੰ ਲਿਹੁ ਦ੍ਰਿਗ ਹੋਰਾ'॥ ੧੬ ॥ ਇਮ

[1]ਵਿਕਾਰਾਂ ਨੂੰ ਧਾਰਦਾ ਹੈ। [2]ਕਠਨਤਾ ਨਾਲ ਸਾਧੀ ਜਾਣ ਵਾਲੀ ਹੈ ਦੇਵੀ। [3]ਪ੍ਰਤੱਖਜ ਦਰਸ਼ਨ ਦਿਖਾਉਣ ਦੇ ਭੇਤ ਨੂੰ ਨਾ ਦੇਣ ਵਾਲੀ ਹੈ। [ਸੰਸ:, ਭੇਦ=ਭੇਦ, ਮਰਮ। (ਅ ਹਿੰਦੀ ਭੇਵਨਾਂ ਤੋਂ ਭੇਵ। ਅਭੇਵੀ=ਨਾ ਭਿੱਜਣ ਵਾਲੀ]। [5]ਜਿਨ੍ਹਾਂ ਦਾ ਹੱਥ ਹੀ ਪਾਰਸ ਹੈ। [6]ਧਨੁਖ ਧਾਰੀ। [7]ਰਾਜਿਆਂ ਦੇ ਨਾਮ ਹਨ। [8]ਵਡਿਆਂ ਤੋਂ ਵਡਾ। [9]ਚਾਰ ਬਾਰ (ਗ੍ਰਿਹਸਥ ਕੇਵਲ ਕੀਤਾ ਹੈ)। [10]ਸੰਤੋਖ ਆਦਿ ਗੁਣ।

*ਭਾਈ ਨੰਦ ਲਾਲ ਨੇ ਭੀ ਸਭ ਤੋਂ ਉੱਚੇ ਆਪ ਨੂੰ ਦੱਸਿਆ ਹੈ।

ਸਤਿਗੁਰ ਕੋ ਰੁਖ ਕੋ ਜਾਨਿ।ਦਯਾਰਾਮ ਨੇ ਕੀਨਿ ਬਖਾਨ। ਸ਼੍ਰੀ ਪ੍ਰਭੁ ਕਹਯੋ ਪਸਿਵਰ ਕੋ ਘਾਲਹੁ। ਤੁਰਕਨਿ ਛੈ ਕੋ ਕਾਜ ਬਿਸਾਲਹੁ॥ ੧੭ ॥ ਜੋ ਤੁਮ ਕਾਂਖਹੁ ਭਾਖਹੁ ਜੈਸੇ। ਤੁਰਨ ਸਭਿ ਤਮਾਰੀ ਹੁਇ ਤੈਸੇ। ਹੋਤਿ ਪ੍ਰਾਪਤਿ ਧਨ ਤੁਮਹਿੰ ਦਿਖਾਵਹਿੰ। ਸਕਲ ਸੈਨ ਤਤਕਾਲ ਅਨਾਵਹਿੰ* ॥ ੧੮॥ ਅਪਰ ਕਹਾਂ ਕਹਿਯੈ ਤੁਮ ਤਾਂਈ। ਰਹਹੁ ਪਰਖਿਯੋ ਲਖੇ ਸੁ ਜਾਈ[੧]। ਕੇਸ਼ਵ-ਦਾਸ ਸੁਨਤਿ ਪੁਨ ਕਹਯੋ। ਅਤਿ ਦੁਹੁ-ਸਾਧ ਕਰਮ ਸਭਿ ਲਹਯੋ ॥੧੯॥ ਤੁਮ ਸਮਰਥ ਤੇ ਸਭਿ ਬਨਿ ਆਵੈ। ਕਰਹੁ ਅਕਰਨ ਜਥਾ ਮਨ ਭਾਵੈ। ਆਛੀ ਬਾਤ,ਕਰੋਂ ਮੈਂ ਡੇਰਾਕਾਜ ਸਿੱਧ ਇਹੁ ਪੁੰਨ ਬਡੇਰਾ॥੨੦॥ ਬਿਦਤਿ ਹੋਇ† ਤੁਮ ਕੋ ਜਗਮਾਤਾ। ਜਗ ਤੁਰਕਾਨ ਤੇਜ ਪੁਨ ਹਾਤਾ। ਹਿੰਦੁ ਧਰਮ ਕੋ ਹੈ ਇਹ ਬਾਰਾ[੨]। ਨਾਂਹਿਤ ਜਾਤਿ ਨਸ਼ਟ ਹੈ ਸਾਰਾ[੩]॥੨੧॥ ਇਮ ਕਹਿ ਬਿੱਪ੍ਰ ਬਾਗ ਮਹਿੰ ਆਯੋ। ਡੇਰਾ ਕਰਿ ਮੁਕਾਮ ਹਰਖਾਯੋ।ਉਤ ਸਤਿ-ਗੁਰ ਚਾਹਤਿ ਕ੍ਰਿਤ ਕੀਨਾ। ਸਿੱਧ ਮਨੋਰਥ ਹੈ ਹਿਤ ਭੀਨਾ ॥ ੨੨ ॥ ਪਰੀ ਨਿਸਾ ਕਰਿ ਖਾਨੁ ਰੁ ਪਾਨ।ਸੁਪਤਿ ਜਥਾਸੁਖ ਕ੍ਰਿਪਾਨਿਧਾਨ।ਬਡੀ ਪ੍ਰਾਤਿ ਉਠਿ ਸੌਚ ਸ਼ਨਾਨੈ। ਪਹਿਰੈ ਬਸਤ੍ਰ ਸ਼ਸਤ੍ਰ ਦੁਤਿਵਾਨੈ ॥੨੩॥ਦਿਨਪਤਿ[੪] ਉਦੈ ਭਯੋ ਹਰਖਾਏ। ਸਿੱਖ ਮਸੰਦ ਦਾਸ ਭਟ ਆਏ। ਕਰਿ ਪਗ ਬੰਦਨ ਪਾਸ ਥਿਰੇ ਹੈਂ। ਸ਼੍ਰੀ ਕਲਗ਼ੀਧਰ ਹੁਕਮ ਕਰੇ ਹੈਂ:—॥ ੨੪ ॥ 'ਕਾਰਦਾਰ ਗੁਰ ਘਰ ਕੇ ਜੇਤੇ। ਇਕ ਥਲ ਮਿਲਿ ਕਰਿ ਅਬਿ ਤੁਮ ਤੇਤੇ। ਪਰਸੋਂ ਜੋਤਿਕ ਚਢੀਂ ਅਕੋਰ। ਸਭਿ ਕੋ ਕਰੋ ਏਕ ਥਲ ਜੋਰ॥੨੫॥ਆਨ ਸੁਨਾ-ਵਹੁ ਧਨ ਹੈ ਕੇਤਾ। ਅਬਿ ਕੇ ਮੇਲੇ ਆਯਹੁ ਜੇਤਾ। ਸੁਨਿ ਕਰਿ ਹੁਕਮ ਮਿਲੇ ਤਬਿ ਸਾਰੇ। ਸਭਿ ਅਕੋਰ ਕੋ ਕੀਨਿ ਸ਼ੁਮਾਰੇ[੫]॥੨੬॥ ਧਨ ਨੌ ਲਾਖ ਕਰੀ ਮਿਲਿ ਗਿਨਤੀ।ਪ੍ਰਭੁ ਢਿਗ ਭਨੀਜੋਰਿ ਕਰ ਬਿਨਤੀ।ਸ਼੍ਰੀਮੁਖ ਹੁਕਮ ਕਰਨੈ ਸੁਨਿ ਲੀਜੈ। 'ਸਕਲ ਕੋਸ਼ ਮਹਿੰ ਜਮਾ ਕਰੀਜੈ ॥ ੨੭ ॥ ਸੰਗਤਿ ਅਰੁ ਮਸੰਦ ਜਿਸੁ ਦੇਸ਼ਾਨਹਿੰ ਆਏ ਸੋ ਲਖਹੁ ਅਸ਼ੇਸ਼ੁ।ਲਿਖਹੁ ਹੁਕਮਨਾਮੇ ਤਿਨ ਤਾਂਈਂ। ਗੁਰ ਧਨ ਸਗਰੇ ਦੇਹੁ ਪੁਚਾਈ ॥ ੨੮ ॥ ਜੋਤਿਕ ਸਿਖ ਸੰਗਤਿ ਅਬਿ ਆਏ। ਕਰਹੁ ਬਿਸਰਜਨ[੬] ਦੇ ਸਿਰੁਪਾਏ। ਸੁਭਟਨਿ ਕੋ

[੧]ਰਹੋ ਪਰਖੋ (ਆਪੇ) ਜਾਣ ਲਓਗੇ। [੨]ਏਹ ਵੇਲਾ ਹੈ। (ਅ) ਵਾੜਾ ਭਾਵ ਰੱਖਜਕ ਹੈ ਗੁਰ ਸਿੱਖੀ ਦਾ ਮੰਡਲ। [੩]ਸਾਰਾ ਨਸ਼ਟ ਹੋ ਜਾਂਦਾ। [੪]ਸੂਰਜ। [੫]ਗਿਣਤੀ। [੬]ਵਿਦਾ। *ਪੰਡਿਤ ਦੀ ਤਸੱਲੀ ਲਈ ਧਨ ਦਿਖਾਉਣਾ ਇਕ ਨਿਉਨਤਾ ਹੈ ਜੋ ਮਾਮੂਲੀ ਜਿਹਾ ਅਮੀਰ ਵੀ ਨਹੀਂ ਸਹਿ ਸਕਦਾ, ਫੇਰ ਗੁਰੂ ਜੀ ਕਦ ਏਡੇ ਨੀਵੇਂ ਜਾ ਸਕਦੇ ਹਨ? †ਪਾ:—ਹੋਨਿ।

ਦੀਜੈ ਦਰਮਾਹਾਂ। ਰੁਖਸਦ ਕਰਹੁ ਜਾਹਿ ਘਰ ਮਾਹਾਂ*॥੨੯॥ਕੋਤਿਕ ਸਮੈਂ ਬਸਹਿ ਪੁਨ ਆਵੈਂ। ਨਿਜ ਕੁਟੰਬ ਮਹਿ ਬੈਸ ਬਿਤਾਵੈਂ[7]। ਸਚਿਵ, ਮਸੰਦ, ਖਵਾਸ[1], ਦਿਵਾਨ। ਸੁਨਿ ਗੁਰੁ ਕਾਜ ਭਏ ਸਵਧਾਨ॥ ੩੦ ॥ ਜਥਾ ਜੋਗ ਮਿਲਿ ਸਭਿਹਿਨਿ ਕੀਨਾ। ਦੇਨਿ ਲੇਨਿ ਜਿਸ ਬਿਧਿ ਕੋ ਚੀਨਾ।ਰੁਖਸਦ ਕਰੇ ਦਏ ਸਿਰੁਪਾਊ। ਲੈ ਕਰਿ ਗਮਨੇ ਸਿਖ ਸਮੁਦਾਊ॥ ੩੧॥ ਜੋਤਿਕ ਚਹੀਅਹਿ ਕਾਰਜ ਹੇਤੁ। ਕਹਿ ਸਤਿਗੁਰ ਸੋ ਰਖੇ ਨਿਕੇਤ[2]। ਸਭਿ ਬਿਧਿ ਸੁਚਿਤ ਹੋਇ ਗੋਸਾਈਂ। ਪਠਨੋ ਸਿੱਖ ਦਿਜ ਲੀਨਿ ਬੁਲਾਈ॥੩੨॥ ਆਸ਼ਿਖਬਾਦ[3] ਆਨਿ ਕਰਿ ਦੀਯਸ। 'ਅਵਨਿ ਸਿੰਧੁ ਬਿਚ ਜੋਤਿਕ ਲੀਯਸ[4]। ਤਿਸ ਮਹਿੰ ਤਪਹੁ ਤੇਜ ਅਤਿ ਤੈ ਕੈ[5]। ਜਿਮ ਬ੍ਰਿਖ ਰਾਸ਼ਿ ਬਿਖੈ ਰਵਿ ਐਕੈ[6] ॥੩੩॥ ਬੈਠਨੋ ਨਿਕਟ ਬਿੱਪ੍ਰ ਬਰ ਗੁਰ ਕੇ। ਉਚਰੇ[7] ਤਬਹਿ ਮਨੋਰਥ ਉਰ ਕੇ। 'ਦਿਜ ਜੂ ! ਸੋਜ ਲਿਖਾਵਹੁ ਸਾਰੀ। ਹਮਨ ਕਰਨ ਕੀ ਆਹੁਤਵਾਰੀ[8] ॥੩੪॥ ਬਾਂਛਤਿ ਜਿਤਿਕ ਤਾਂਹਿ ਤੇ ਦੂਨੀ। ਕਿਸੂ ਵਸਤੁ ਤੇ ਹੋਇ ਨ ਊਨੀ। ਸਰਢੇ ਸਾਥ ਕਹਹੁ ਕਿਛੁ ਨਾਹੀ। ਕੋਸ਼ ਅਤੁਟ ਦੀਨਸਿ ਗੁਰ ਪਾਹੀ'॥੩੫॥ ਕੋਸ਼ੋਦਾਸ ਬਿਚਾਰੀ ਤਬੈ। ਜਿਤਿਕ ਪ੍ਰਮਾਣ[9] ਅਹੁਤੀ ਸਬੈ। ਤਿਸ ਅਨੁਸਾਰ ਘ੍ਰਿੱਤ ਜਵ ਤਿਲੈ। ਤੰਦੁਲ, ਮੇਵਾ, ਖੰਡ ਸੁ ਮਿਲੈ ॥੩੬॥ ਪਿਸਤਾ, ਗਰੀ, ਬਿਦਾਮ, ਸੁਪਾਰੀ। ਖਾਰਕ[10] ਖੋਪਾ[11],ਦਾਖ ਸੁਧਾਰੀ। ਧੂਪ ਧੁਖਾਵਨਿ ਕੇ ਹਿਤ ਘਨੀ।ਅਨਿਕ ਸੁਗੰਧੈਂ ਚੰਦਨ ਸਨੀ। ੩੭॥ ਸੀਸੇ ਭਰੇ ਗੁਲਾਬ ਸੁ ਕੇਰੇ। ਅਪਰ ਰੀਧ ਘਨਸਾਰ[12] ਘਨੇਰੇ। ਸਭਿਹਿਨਿ ਕੋ ਪ੍ਰਮਾਨ ਲਿਖਿ ਕਰਿ ਕੋ।ਦਯੋ ਬਿੱਪ੍ਰ ਬਰ ਕਰ ਸਤਿਗੁਰ ਕੇ ॥੩੮॥ ਅਪਰ ਬਾਰਤਾ ਕਹੀ ਕਹਾਈ। ਜਿਸ ਪ੍ਰਕਾਰ ਬਿਦਤਹਿ ਜਗ ਮਾਈ। ਖਾਤਰ ਜਮਾ[13]ਬਿੱਪ੍ਰ ਕੀ ਹੋਈ।–ਗੁਰ ਸਮਰਥ ਕਰਿ ਸਕਹੈਂ ਸੋਈ–॥੩੯॥ ਸਰਬ ਰੀਤਿ ਮਨ ਅਪਨ ਜਮਾਯਹੁ[14]। ਜਿਮ ਨਿਸ਼ਚੈ ਚਾਹਤਿ ਤਿਮ

---

[1]ਨਫਰ। [2]ਘਰ ਵਿੱਚ। [3]ਅਸ਼ੀਰਵਾਦ। [4]ਸਮੁੰਦਰ ਨੇ ਜਿਤਨੀ ਕੁ ਧਰਤੀ ਆਪਣੇ ਵਿੱਚ ਲਈ ਹੋਈ ਹੈ ਭਾਵ ਸਾਰੀ ਧਰਤੀ ਉਤੇ। [5]ਤਿਸ ਥਾਂ ਵਿੱਚ ਆਪਦਾ ਵੱਧ ਤੋਂ ਵੱਧ ਤੇਜ ਤਪੋ। [6]ਜਿਵੇਂ ਕਿ ਬ੍ਰਿਖ ਰਾਸ਼ੀ ਵਿੱਚ ਆਕੇ ਸੂਰਜ (ਅਤਿ ਤੇਜ ਧਾਰੀ ਹੁੰਦਾ ਹੈ)। [ਬ੍ਰਿਖ ਰਾਸ਼ੀ ਵਿੱਚ ਸੂਰਜ ਜੇਠ ਮਹੀਨੇ ਹੁੰਦਾ ਹੈ]। [7](ਗੁਰੂ ਜੀ ਨੇ) ਆਖੇ। [8]ਅਹੁਤੀਆਂ ਵਾਲੀ (ਸਾਮੱਗ੍ਰੀ)। [9]ਅੰਦਾਜ਼ਾ। [10]ਛੁਹਾਰੇ। [11]ਗਰੀ। [12]ਕਪੂਰ [ਸੰਸਃ, ਘਨਰਸ, ਘਨਸਾਰ]। [13]ਤਸੱਲੀ। [14]ਭਾਵ ਤਸੱਲੀ ਕਰ ਲਈ। *ਰਾਜਸੀ ਠਾਠ ਰਚਕੇ ਰਾਜਧਾਨੀ ਨੂੰ ਸੂਰਮਿਆਂ ਤੋਂ ਖਾਲੀ ਕਰ ਲੈਣ, ਏਹ ਗੁਰੂ ਜੀ ਕਦੇ ਨਹੀਂ ਸਨ ਕਰ ਸਕਦੇ।

ਪਾਯਹੁ। ਉਰ ਧਰਿ ਹਰਖ ਕਹਤਿ 'ਪ੍ਰਭੁ ਸੁਨੀਅਹਿ।ਅਤਿ ਉੱਤਮ ਬਿਧਿ ਚਿਤ ਮਹਿ ਗੁਨੀਅਹਿ ॥੪੦॥ ਬੇਦ ਉਕਤਿ ਸ਼ਾਸਤ੍ਰੋਕਤਿ ਸਾਰ[1]। ਮੈਂ ਸਭਿ ਖੋਜਿ ਧਰੀ ਨਿਰਧਾਰਿ। ਤੈਂ ਸ਼ਾਸਤ੍ਰ ਮੈਂ ਬਿਧਾਂ ਹਜ਼ਾਰੇ। ਲਾਖਹੁ ਪਢੈ ਸ਼ਲੋਕ ਬਿਚਾਰੇ ॥ ੪੧ ॥ ਅਗਨੀ ਆਦਿ ਦੇਵਤਾ ਜੋਈ। ਪਢਿ ਕਰਿ ਬਿਦਤਾਵਨਿ ਕਰਿ ਸੋਈ। ਅਬਿ ਕਰਤਾ ਦੁਰਲਭ ਜਗ ਹੋਯੋ[2]। ਯਾਂਤੇ ਮੰਤ੍ਰ ਫੁਰਤਿ ਨਹਿੰ ਕੋਯੋ ॥ ੪੨ ॥ ਅਬਿ ਜਗਮਾਂਤਿ ਕ੍ਰਿਪਾ ਜੇ ਕਰੈ। ਤੁਮ ਸਰੀਰ ਤੇ ਪੂਰੀ ਪਰੈ[3]। ਸਿੱਧ ਹੋਇ ਸੰਕਲਪ ਤੁਮਾਰਾ। ਇਹ ਗ੍ਯਾਨੀ ਕੋ ਲੱਛਣ ਸਾਰਾ[4] ॥ ੪੩ ॥ ਸਤਿਗੁਰ ਕਹਯੋ 'ਮਿਸਰ ਜੂ ! ਐਸੋ।ਹੁਇ ਹੈ ਸਚ ਅਬਿ ਭਾਖਤਿ ਜੈਸੇ। ਸਮਾ ਸਮਾਜ ਮਿਲਯੋ ਸਭਿ ਆਈ। ਕਯੋਂ ਨ ਕਾਜ ਪੂਰਨ ਹੁਇ ਜਾਈ'[5]॥੪੪॥ ਹੁਕਮ ਪਾਇ ਦਿਜਬਰ ਨਿਜ ਡੇਰੇ। ਗਮਨਯੋ ਚਿਤ-ਵਤਿ ਚਿਤ ਬਹੁਤੇਰੇ। ਮਹਾਰਾਜ ਨਰ ਮੁੱਖਨ ਬੁਲਾਏ। ਲ੍ਯਾਵਨ ਹੇਤੁ ਸੌਜ ਸਮੁਦਾਏ ॥੪੫॥ ਧਨ ਕੀ ਹੁੰਡੀ ਨਗਰਨਿ ਮਹੀਆ। ਤਤਛਿਨ ਦੇ ਕਰਿ ਪਠਿ ਜਹਿੰ ਕਹੀਆ।ਤੂਰਨ ਪਠੇ ਸਕਟ ਭਰਿ ਲ੍ਯਾਯੋ।ਮੇਵਾਘ੍ਰਿਤਆਦਿਕ ਸਮੁਦਾਯੋ ॥ ੪੬ ॥ ਚਤੁਰ ਬਨਜ ਮਹਿੰ[6] ਗਮਨੇ ਸੋਈ। ਕਰੇ ਖਰੀਦਨ ਜਹਿੰ ਜਹਿੰ ਹੋਈ। ਸੈਂਚੈ ਸਕਲ ਵਸਤੁ ਕੋ ਆਏ। ਨਗਰ ਸਮੂਹਨ ਮਹਿੰ ਫਿਰ ਲ੍ਯਾਏ ॥ ੪੭ ॥ ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁੱਤੇ' ਸੌਜ ਅਨ੍ਯਾਵਨ' ਪ੍ਰਸੰਗ ਬਰਨਨੰ ਨਾਮ ਪੰਚਮੋ ਅੰਸੂ ॥ ੫ ॥ ੬. [ਨੌਵੇਂ ਦਾ ਟਿੱਲਾ]।

ਦੋਹਰਾ। ਕੇਸਰ, ਏਲਾ ਜੁਗਮ ਬਿਧਿ[6], ਖਾਰਕ, ਦਾਖਨਿ ਬ੍ਰਿੰਦ। ਖੋਪਾ,ਗਰੀ, ਬਿਦਾਮ ਕੀ ਆਨੇ ਸਕਟ ਬਿਲੰਦ ॥ ੧ ॥ ਚੌਪਈ। ਜਹਿੰ ਕਹਿ ਤੇ ਘ੍ਰਿਤ ਸੈਂਕਰ ਮਨੇ[7]।ਤਿਲ, ਜਵ, ਤੰਦੁਲ ਲੈ ਕਰਿ ਘਨੇ। ਸੈਂਚੈ ਭਯੋ ਅਨੰਦਪੁਰਿ ਆਇ। ਚਹੈਂ ਸੁ ਵਸਤੁ[8] ਸਕਲ ਅਨਾਇ ॥ ੨ ॥ ਸਰਬ ਸਮਿੱਗ੍ਰੀ ਹੋਯਸਿ ਤੁਮਾਰੀ।ਲਿਯੋ ਬਿੱਪ੍ਰ ਕੋ ਨਿਕਟ ਹਕਾਰੀ। ਆਸ਼ਿਖ ਦੈ ਕਰਿ ਬੈਠਨੋ ਪਾਸੀ। ਸ਼੍ਰੀ ਕਲਗ੍ਰੀਧਰ ਗਿਰਾ ਪ੍ਰਕਾਸ਼ੀ ॥ ੩ ॥ 'ਦਿਜਬਰ ! ਸੁਨੋ ਜੁ ਆਇਸੁ ਦਈ। ਸਕਲ ਵਸਤੁ ਇਕਠੀ ਹੁਇ ਗਈ।ਹਮਨਿ ਕਰਨਿ[9] ਪਠਿ ਮੰਤ੍ਰਨਿ

---

[1]ਵੇਦ ਉਕਤੀ ਤੇ ਸ਼ਾਸਤ੍ਰ ਉਕਤੀ ਦਾ ਸਾਰ ਹੈ। [2]ਭਾਵ ਪ੍ਰਗਟ ਕਰਾਵਣੇ ਵਾਲਾ ਜੈਸੇ ਆਪ ਹੋ, ਵੈਸਾ ਜਗ ਤੇ ਕੋਈ ਨਹੀਂ। [3]ਭਾਵ ਦੇਵੀ ਪ੍ਰਗਟ ਹੋਵੇ। [4]ਗ੍ਯਾਨੀ ਦਾ ਇਹ ਲੱਛਣ ਸਾਰ ਹੈ (ਜੋ ਸੰਕਲਪ ਕਰਦਾ ਹੈ ਉਹ ਪੂਰਾ ਹੋ ਜਾਂਦਾ ਹੈ)। [5]ਵਿਹਾਰ ਵਿਚ ਸਿਆਣੇ। [6]ਲਾਚੀਆਂ ਦੋਹਾਂ ਤਰ੍ਹਾਂ ਦੀਆਂ (ਛੋਟੀਆਂ, ਵੱਡੀਆਂ)। [7]ਸੈਂਕੜੇ ਮਨ। [8]ਸਾਰੀ ਚਾਹੀਦੀ ਵਸਤੂ। [9]ਹਵਨ ਕਰਨਾ।

ਸੰਗ। ਤਿਥ ਸ਼ੁਭ ਪਿਖਿ ਤੁਮ ਕਰਹੁ ਅਭੰਗ[1]॥੪॥ ਕੇਸ਼ਵ ਕਹਨੋ [2]ਬਿਧਾਨ ਕਰੈਹੌਂ[2]। ਲਾਖ ਦਰਬ ਕੀ ਦਛਨਾ ਲੈਹੌਂ*। ਜੋਤਿਕ ਬਿਧਿ ਬੇਦੋਕਤਿ ਅਹੈ। ਤੈਤੂੋਕਤਿ ਸ਼ਾਸਤ੍ਰ ਮਹਿੰ ਕਹੈ ॥ ੫ ॥ ਜਥਾ ਕਰਮ ਸਗਰੀ ਕਰਿ ਵਾਵੌਂ। ਮਹਾਂ ਅਰੰਭ ਸਰਬ ਪੁਰਵਾਵੌਂ। ਬਿਦਤਿ ਹੋਨਿ ਕੈਧੌਂ ਹੁਇ ਨਾਹੀ। ਇਹ ਸਭਿ ਸ਼ਕਤਿ ਆਪ ਕੇ ਪਾਹੀ॥੬॥ਇਸ ਮਹਿੰ ਭਲਾ ਬੁਰਾ ਜੋ ਕਰਮ। ਸਰਬ ਤੁਮਾਰੇ ਕਰ, ਬਿਨ ਭਰਮ[3]†। ਮੈਂ ਤੌ ਹਮਨ ਕਰਾਵਨ ਪਰ ਹੌਂ। ਬਿਧੀ ਬਤਾਵਨਿ ਕ੍ਰਮ ਤੇ ਕਰਿਹੌਂ ॥੭॥ ਇਕ ਮਨ ਹੋਇ ਮੰਤ੍ਰ ਕੋ ਪਠਨੌਂ। ਬਿਨ ਸੰਕਲਪ ਧਯਾਨ ਕੋ ਠਟਨੌਂ। ਤਨ ਮਨ ਤੇ ਸ਼ੁਧ ਰਹਨਿ ਹਮੇਸ਼ਾ। ਤੁਮ ਅਧੀਨ ਇੱਤਯਾਦਿ ਅਸ਼ੇਸ਼ਾ ॥ ੮ ॥ ਅਸ਼ਟ ਪ੍ਰਕਾਰ ਕਾਮ ਕੋ ਤਯਾਗਨ। ਬ੍ਰਹਮਚਰਜ ਹੁਇ ਇਕ ਲਿਵਲਾਗਨ[4]। ਸੁਨਿ ਸ਼੍ਰੀ ਮੁਖ ਤੇ ਧੀਰਜ ਕੈਹੈਂ[5]। [6]ਸੇਵਾ ਲੱਛ ਦੱਛਣ ਹਮ ਦੈਹੈਂ ॥ ੯ ॥ ਅਪਰ ਕਰਮ ਜੋਤਿਕ ਤੁਮ ਭਨੋ। ਹਮ ਸੰਚੈ ਕਿਧ, ਮਨ ਗੁਨ ਘਨੋ[7]‡। ਇਤ ਦਿਸ਼ਿ ਕੀ ਚਿੰਤਾ ਨ ਕਰੀਜੈ। ਸਰਬ ਕਾਜ ਪਰ ਉਰ ਪਰਖੀਜੈਂ[8] ॥੧੦ ॥ ਨਿਜ ਕ੍ਰਿਤ ਪਰ ਤੁਮ ਬਨਹੁ ਸੁਚੇਤ। ਕਰਹੁ ਸਕਲ ਬਿਦਤਨ ਕੋ ਹੇਤ।ਨੀਕੋ ਦਿਨ ਅਬਿ ਲੈਹੁ ਬਿਚਾਰ। ਪ੍ਰਥਮ ਅਰੰਭ[9] ਲਗਹਿ ਜਬਿ ਕਾਰ ॥ ੧੧ ॥ ਹਮਨ ਵਸਤੁ ਕੀ ਕਮੀ ਨ ਕਾਈ। ਆਨਤਿ ਰਹੈਂ ਸਿੱਖ ਸਮੁਦਾਈ[10]।ਲਖਿ ਉਦਾਰਤਾ[11] ਪ੍ਰਭੁ ਕੀ ਘਨੀ। ਕੇਸ਼ਵ ਅਨੰਦ ਰਿਦੈ ਭਰਿ ਭਨੀ:—॥੧੨ ॥ [12]ਧੰਨਿ ਗੁਰੂ ਕਲਿ ਕਾਲ ਮਝਾਰਾ। ਦੇਵਿ ਅਰਾਧਨ ਉੱਦਮ ਧਾਰਾ। ਤੁਰਕ ਤੇਜ ਛੈ, ਹਿੰਦੂ ਉਬਾਰਨਿ।ਕਰਹੁ ਕ੍ਰਿਤੀ ਉਪਕਾਰ ਕਿ ਕਾਰਨ§॥੧੩॥ ਨਿਸ ਦਿਨ ਰਹਿਬੋ ਬਨੈ ਸੁਚੇਤ। ਮਮ ਕਹਿਨੋ ਸਭਿ ਤੁਮਰੇ ਹੇਤ।ਅਲਪ ਅਹਾਰ ਘ੍ਰਿਤ ਤਿਲੁ ਕੇਰਾ। ਅਲਸਾਵਹੁ ਨਹਿੰ, ਜਾਗ ਘਨੇਰਾ[13]। ੧੪ ॥ ਇਮ ਕਹਿ ਪੱਤ੍ਰਾ

[1]ਇਕ ਰਸ। [2](ਸਭ ਕੁਛ) ਵਿਧੀ ਸਹਿਤ ਕਰਾਂਗਾ (ਪਰ)। [3]ਇਹ ਸਭ ਕੁਛ ਆਪਦੇ ਹੱਥ ਵਿੱਚ ਹੈ ਨਿਸ਼ਚੇ ਹੀ। [4]ਧੀਰਜ ਦੇਂਦੇ ਹਨ। [5]ਮਨ ਵਿਚ ਜਾਣ ਲੈ ਕਿ (ਅਸਾਂ) ਸਾਰੇ ਸੰਚੇ ਕੀਤੇ ਹੋਏ ਹਨ। [6](ਸਾਡੀ) ਸਾਰੇ ਕੰਮਾਂ ਵਿਚ ਜਾਚ ਕਰਕੇ ਰਿਦੇ ਦੀ (ਤਸੱਲੀ ਕਰ ਲੈਣੀ)। [7]ਪਹਿਲੋਂ (ਜਿਸ ਦਿਨ) ਆਰੰਭ ਹੋਵੇ। [8]ਬਖਸ਼ਸ਼। *ਧਨ ਦੇ ਯਾਚਕ (ਪੰਡਤਾਂ)ਪ੍ਰਤੀ ਸ੍ਰੀ ਮੁਖ ਵਾਕ ਇਹ ਹਨ:—ਲਾਖਿ ਬਿਦਿਓ ਧਨ ਆਪ ਜਿਤੈ ਤਿਤਲੋਕ ਗਵੋ ਪਰਲੋਕ ਗਵਾਯੋ॥੩ ॥[੩੩ਸਵਯੇ]। †ਭਿਖ ਸਵਾ ਲੱਖ ਕਿਸ ਗੱਲ ਦਾ ਮੰਗਦਾ ਹੈ ? ‡ਪਾ—ਭਨੋ। §ਗੁਰੂ ਜੀ ਦੇ ਉਪਕਾਰ ਵਿੱਚ ਪੰਡਤ ਕੀਹ ਕੁਰਬਾਨੀ ਕਰ ਰਿਹਾ ਹੈ। ਸਵਾ ਲੱਖ ਲੈਕੇ ਹਿੰਦੂ ਰੱਖਜਾ ਦਾ ਕੰਮ ਕਰਾਉਣਾ ਪੰਡਤ ਦੀ ਖੁਦਗਰਜ਼ੀ ਦਾ ਸੂਚਕ ਹੈ।

ਬਿੱਪ੍ਰ ਨਿਕਾਰਾ।ਭਲੋਮਹੂਰਤ ਹੋਰਿ ਬਿਚਾਰਾ।ਮਾਸ ਮਾਧਵਾ[1]* ਪੂਰਨਮਾਸ਼ੀ। ਪੁਖ ਨਿਛੱਤ੍ਰ ਨੰਦਾ ਤਿਥ ਭਾਸੀ[2] ॥੧੫॥ 'ਹੈ ਗੁਰਵਾਰ[3] ਗੁਰੂ ਸਮ ਜਾਨੋ। ਪ੍ਰਥਮ ਅਰੰਭ ਤਿਸੀ ਦਿਨ ਠਾਨੋ। ਰਹੋ ਕਿਤਿਕ ਦਿਨ ਕੀਜਹਿ ਤਮਾਰੀ। ਥਲ ਇਕਾਂਤ ਕੋ ਲੇਹੁ ਬਿਚਾਰੀ ॥ ੧੬ ॥ ਸੋ ਸੁਧਰਾਇ ਸੌਂਜ ਧਰਿਵਾਵਹੁ। ਪਾਵਨ ਥਾਨ ਜੁ ਮੋਹਿ ਬਤਾਵਹੁ'। ਸੁਨਿ ਦਿਜ ਤੇ ਸਤਿਗੁਰੂ ਬਿਚਾਰਾ। 'ਗਿਰ ਪਰ ਥਾਨ',ਪ੍ਰਸੰਗ ਉਚਾਰਾ[4]॥੧੭॥ 'ਕੁਛਕ ਸੈਲਪਰ ਰਾਹਕ ਰਹੈਂ। ਫਿਰ ਤਹਿੰ ਪਸੂ ਚਰਾਵਤਿ ਅਹੈਂ। ਏਕ ਧੇਨੁ ਸੁੰਦਰ ਮਰਬੰਗ।ਪਾਵਨ ਬਹੁ ਕਪਲਾਂ[5] ਤਿਸ ਰੰਗ ॥ ੧੮ ॥ ਹਰਿਤ ਹਰਿਤ ਤ੍ਰਿਣ ਚਰਤਿ ਉਚੇਰੇ[6]। ਗਿਰ ਕੋ ਸ਼ਿਖਰ ਜਾਇ ਇਕ ਬੇਰੇ। ਸਭਿ ਥਲ ਪਰ ਥਿਰ ਹ੍ਵੈ ਕਰਿ ਰਹੈ। ਦੁਗਧ ਸ਼ ਸ੍ਰਵਤਿ[7] ਅਸਥਨ ਤੇ ਅਹੈ ॥੧੯॥ ਜੋਤਿਕ ਪੈ ਹੋਵਤਿ ਤਿਸ ਕੇਰਾ। ਸੀਂਚਤ ਹੈ ਸੋ ਥਾਨ ਭਲੇਰਾ।ਬਹੁਰ ਮਿਲੈ ਸਭਿ ਧੇਨੁਨਿ ਸੰਗ। ਹ੍ਵੈ ਸੰਪਦਾ ਤਜਿ ਸੈਲ ਉਤੰਗ ॥੨੦॥ ਚਲਿ ਆਵਤਿ ਪੁਨ ਅਪਨੇ ਧਾਮੂ। ਜਿਸ ਢਿਗ ਧੇਨੁ ਸੁ ਨੈਨਾ ਨਾਮੂ[8]।ਚੌਵਨਿ ਲਗੇ ਬੈਠਿ ਕਰਿ ਤਰੇ।ਅਸਥਨਿ ਛੂਛੇ ਹੈਰਨਿ ਕਰੇ॥੨੧॥ਕਾਰਨ ਕੌਨਿ ਨ ਮਨ ਮੈਪਾਯੋ।—ਕਿਨਹੂੰ ਨਿ ਕਾਸਨੋ ਪੈ?—ਬਿਸਮਾਯੋ।ਦਿਵਸ ਆਗਲੇ ਤਿਮਹੀ ਹੋਈ।ਨੈਨੇ ਛੀਰ ਨ ਪਾਯੋ ਕੋਈ॥੨੨॥ਏਹੁ ਰਹਸੋ ਕਿਨਹੂੰ ਨ ਬਤਾਯੋ। ਖੋਜਿ ਰਹਸੋ ਕਿਛ ਭੇਵ ਨ ਪਾਯੋ। ਛੋਰੀ ਧੇਨੁ ਪ੍ਰਭਾਤੀ ਕਾਲ। ਛਪਿ ਕੈ ਚਲਸੋ ਪਿਖਿਨਿ ਹਿਤ ਨਾਲ॥੨੩॥ਦੂਰ ਦੂਰ ਸੋ ਦੇਖਤਿ ਰਹਸੋ। ਤੀਨ ਪਹਿਰ ਲਗਿ ਨਹਿੰ ਕਛੁ ਲਹਸੋ। ਚਾਰ ਘਰੀ ਦਿਨ ਜਬਹੂੰ ਜਾਨਾ। ਪਹੁੰਚੀ ਸੁਰਭੀ ਤਾਂਹਿ ਸਥਾਨਾ ॥ ੨੪ ॥ ਊਪਰ ਖਰੀ ਸ਼੍ਰਵੈ ਥਨ ਤਬੈ। ਨਿਕਸਸੋ ਦੁਗਧ ਸੀਂਚ ਥਲ ਸਬੈ। ਤੀਨ ਪ੍ਰਕ੍ਰਮਾ ਫਿਰ ਕਰਿ ਕਰੀ। ਸੀਸ ਨਿਵਾਇ ਸਦਨ ਕੌ ਫਿਰੀ ॥੨੫॥ ਪੁਨ ਨੈਨਾ ਗਮਨਸੋ ਤਿਸ ਥਾਨਾ। ਅਵਿਲੋਕਤਿ ਮਨ ਭਯੋ ਹਿਰਾਨਾ। ਨਮੋ ਕੀਨਿ ਘਰ ਕੋ ਚਲਿ

---

[1]ਵਿਸਾਖ। [2](ਪੰਡਤ ਨੂੰ) ਵਿਸਾਖ ਦਾ ਮਹੀਨਾ ਪੁੱਖ ਨਿਛੱਤ੍ਰ ਪੂਰਨ ਮਾਸ਼ੀ ਸੁਭਾਗ ਥਿਤ ਹੋਕੇ ਭਾਸੀ (=ਜਾਣ ਪਈ)। ਨੰਦਾ ਪਦ ਦਾ ਅਰਥ ਹੈ ਸੁਭਾਗ, ਖੁਸ਼ੀ ਵਾਲੀ। ਉਂਵ ਹਰ ਪੱਖ ਦੀ ਏਕਮ, ਛਟ, ਤੇ ਏਕਾਦਸ਼ੀ ਨੂੰ ਬੀ ਨੰਦਾ ਤਿਥ ਕਹਿੰਦੇ ਹਨ। ਇਹ ਤਿਥਿ ਵੀ ਕਵਿ ਜੀ ਨੇ ਸੋ ਸ਼ਾਖੀ ਤੋਂ ਲਈ ਹੈ। [3]ਵੀਰਵਾਰ। [4](ਉਸਦਾ) ਪ੍ਰਸੰਗ ਆਖਿਆ:—। [5]ਭੂਰੇ ਰੰਗ ਦੀ ।(ਅ)ਚਿਟੀ। [6]ਉਦੇਰੇ ਥਾਂ ਭਾਵ ਪਹਾੜ ਦੇ ਉਪਰ ਨੂੰ ਜਾਕੇ। (ਅ) ਉਚੇ ਉਗੇ ਹੋਏ ਹਰੇ ਹਰੇ ਤ੍ਰਿਣ। [7]ਚੋਂਦਾ ਰਿਹਾ। [8]ਨਾਮ ਨੈਨਾ ਸੀ। *ਪਾ:—ਮੋਖਵਾ।

ਆਧੋ। ਬੁਧਿਵੰਤਨਿ ਕੋ ਨਿਕਟਿ ਬਤਾਧੋ ॥ ੨੬ ॥ ਸ਼ਕਤਿਵੰਤਿ ਸੋ ਥਾਨ ਪਛਾਨਾ। ਨੈਣੇ ਤਬੈ ਸੁਧਾਰਨਿ ਠਾਨਾ। ਜਾਨਿ ਚੰਡਿਕਾ ਤਹਾਂ ਮਨਾਈ। ਪੂਜਨ ਲਗੇ ਲੋਕ ਸਮੁਦਾਈ* ॥ ੨੭ ॥ ਜਨਨ[1] ਕਾਮਨਾ ਪੂਰਨ ਕਰੈ। ਜਥਾ ਭਾਵਨਾ ਤਿਸ ਥਲ ਧਰੈ।ਗਿਰਿਨਿ ਬਿੰਦ ਮਹਿ ਗਿਰ ਸੋ ਊਚੋ।ਬਿਖਮ ਪੰਥ ਤੇ ਹੈ ਨ ਪਹੁਚੈ ॥੨੮॥ ਪਾਵਨ ਮਹਾਂ ਇਕੰਤ ਭਲੇਰਾ। ਇਸ ਕਾਰਜ ਕੋ ਨੀਕੋ ਹੋਰਾ[2]। ਚਲੋ ਪ੍ਰਾਤਿ ਕੋ ਹੋਰਨਿ ਕਰੀਅਹਿ।ਪੁਨ ਸੁਧਾਰਿਬੇ ਹੇਤੁ ਉਚਰੀਅਹਿ' ॥ ੨੯॥ਸੁਨਿ ਕੇਸ਼ਵ ਨੀਕੋ ਮਨ ਮਾਨੀ।'ਭਲੀ ਬਾਤ' ਇਮ ਕਹਿ ਕਰਿ ਬਾਨੀ। ਆਇਸੁ ਪਾਇ ਗਯੋ ਨਿਜ ਡੇਰੇ। ਚਿਤਵਤਿ ਦੇਵੀ ਕਾਜ ਬਡੇਰੇ ॥ ੩੦ ॥ ਅਗਲੀ ਪ੍ਰਾਤਿ ਭਈ ਜਬਿ ਆਇ। ਗਏ ਗੁਰੂ ਦਿਜ ਲੀਨਿ ਬੁਲਾਇ।ਸਨੇ ਸਨੇ ਪਰਬਤ ਪਰ ਚਢੇ। ਸਥਾਨ ਦੇਖਿ ਉਰ ਆਨੰਦ ਬਢੇ ॥੩੧॥ ਕਰਿ ਪਸੰਦ ਸੋ ਥਾਨ ਮਹਾਨਾ।ਹਰਖਤਿ ਕੇਸ਼ੋ ਦਾਸ ਬਖਾਨਾ। 'ਭਲੋ ਸਥਲ ਹੌਮਨ ਕੋ ਪਾਯੋ। ਜਿਸ ਤੇ ਮਮ ਅਸ ਨਿਸ਼ਚੇ ਆਯੋ ॥੩੨॥ ਹੋਇ ਬਿਦਤ ਜਗਦੰਬਾ[3] ਜੈਸੇ। ਸਕਲ ਸਮਾਜ ਮਿਲਤਿ ਹੈ ਐਸੇ[4]। ਅਚਲ ਅਨਾਸੀ ਸੁਜਸੁ ਤੁਮਾਰਾ। ਪਸਰਹਿਗੋ ਸਭਿ ਜਗਤ ਮਝਾਰਾ॥੩੩॥ ਚੱਕ੍ਰਵਰਤਿ ਭੂਪਤਿ ਬਹੁ ਭਏ। ਧਰਤਾ ਸਰਬ ਸ਼ਕਤਿ ਉਪਜਏ। ਕਿਸ ਤੇ ਕਾਜ ਨ ਐਸੇ ਸਰਸੋ। ਜਸ ਉਤਸਾਹ ਆਪ ਨੇ ਧਰਸੋ ॥ ੩੪ ॥ ਆਦਿ ਸ਼ਕਤਿ, ਮਧੁਕੈਟਭ ਮਰਦਨ। ਰਕਤਬੀਜ ਸੁੰਭਾਦਿਕ ਅਰਦਨ[5]। ਬਿਸ਼ੈ

---

[1]ਦਾਸਾਂ ਦੀ। [2]ਇਹ ਸਬਬ ਕਰਕੇ (ਉਸ ਥਾਂ) ਨੂੰ ਚੰਗਾ ਪਛਾਣਿਆ ਹੈ। [3]ਦੇਵੀ। [4]ਸਾਰੇ ਸਮਾਜ ਇਸ ਤਰ੍ਹਾਂ (ਆਪੇ) ਮਿਲਦੇ ਹਨ। [5]ਦਮਨ ਕਰਨ ਵਾਲੀ।

*ਇਹ 'ਨੈਣਾਂ ਦੇਵੀ' ਵਾਲੇ ਟਿੱਲੇ ਦੀ ਪ੍ਰਸਿੱਧਤਾਈ ਦਾ ਮੂਲ ਦੱਸਿਆ ਹੈ। ਨੈਣੇ ਨਾਮ ਵਾਲੇ ਮਨੁੱਖ ਦੀ ਗਾਂ ਸੀ, ਦੁੱਧ ਆਪੇ ਚੋ ਜਾਂਦਾ ਸੀ, ਆਪੇ ਮਿਥ ਲਿਆ ਕਿ ਚੰਡਕਾ ਦਾ ਥਾਂ ਹੋਣਾ ਹੈ। ਨੈਣੇ ਦੇ ਨਾਂ ਤੋਂ ਨੈਣਾਂ ਦੇਵੀ ਦਾ ਥਾਂ ਬਣ ਗਿਆ। ਇਥੋਂ ਇਹ ਬੀ ਸਹੀ ਹੋ ਗਿਆ ਕਿ ਏਥੇ ਮੰਦਰ ਕੋਈ ਨਹੀਂ ਸੀ ਕੇਵਲ ਕਿਸੇ ਨੈਣੇ ਗੁੱਜਰ ਦੇ ਨਾਮ ਕਰਕੇ ਟਿੱਲੇ ਦਾ ਨਾਂ ਸੀ। ਜੈਸੇ ਵਾਕ ਬੀ ਹੈ 'ਨੈਤ੍ਰ ਤੁੰਗਕੇ ਚਰਨ ਤ[illegible]ਨੈਣਾ (ਨਾਮੇ) ਟਿੱਲੇ ਦੇ ਹੇਠਾਂ। ਅਗੇ ਅੰਕ ੩੬, ੩੭, ੩੮, ਵਿਚ ਇਹੋ ਪਤਾ ਲਗਦਾ ਹੈ ਕਿ ਮੰਦਰ ਕੋਈ ਨਹੀਂ ਸੀ। ਸੋ ਸਾਖੀ ਦੇ ਕਰਤਾ ਨੇ (ਸਾਖੀ ੧੭ ਵਿੱਚ) 'ਨੈਣੂ ਪੁੱਤ੍ਰੀ' ਬੀ ਲਿਖਿਆ ਹੈ। 'ਚੰਡਿਕਾ' ਤਾਂ ਨੈਣੇ ਦੀ ਪੁੱਤ੍ਰੀ ਕਦੇ ਨਹੀਂ ਸੀ। 'ਨੈਣੂ ਪੁੱਤ੍ਰੀ' ਤੋਂ ਨੈਣੂ ਦੀ ਪੁਤਲੀ ਭੀ ਅਰਥ ਨਹੀਂ ਹੋ ਸਕਦਾ ਕਿਉਂਕਿ ਮੂਰਤੀ ਓਥੇ ਕੋਈ ਪਹਿਲਾਂ ਹੈਸੀ, ਇਹ ਗਲ ਕਿਤੇ ਬੀ ਦੱਸੀ ਹੀ ਨਹੀਂ ਗਈ।

ਬਿਲੋਚਨ ਕੋ ਸੋ ਕਰਨੀ[1]। ਕੌਨ ਸਕੈ ਕਰਿ ਐਸੀ ਕਰਨੀ' ॥ ੩੫॥ ਤਬਿ ਸਿੱਖਨਿ ਸੋਂ ਗੁਰੂ ਬਖਾਨਾ। 'ਕਰਹੁ ਸੁਧਾਰਨਿ ਭਲੇ ਸਥਾਨਾ। ਸੁੰਦਰ ਮੰਦਿਰ ਦਿਹੁ ਬਨਵਾਇ। ਜਹਾਂ ਸਮਿੱਗ੍ਰੀ ਦੇਹਿ ਟਿਕਾਇ ॥ ੩੬॥ ਹਮਨਿ ਕੁੰਡ ਕੋ ਜਥਾ ਅਕਾਰਾ। ਕਾਰੀਗਰ ਸੋਂ ਬਿੱਪ੍ਰ ਉਚਾਰਾ। ਦੂਰ ਉਰੈ ਚੌਂਕੀ ਨਰ[2] ਥਿਰੈ। ਜੋ ਸਭਿ ਰੀਤਿ ਸੁਚੈਤੀ ਧਰੈਂ॥੩੭॥ਰਚਹੁ ਸਥਲ' ਇੱਤਮਾਦ ਬਤਾਇ। ਆਏ ਪੁਰਿ ਗੁਰ ਬਿੱਪ੍ਰ ਮਿਲਾਇ। ਤੂਰਨ ਤਮਾਰੀ ਸਭਿ ਕਰਿਵਾਈ। ਹਮਨ ਸਮਿੱਗ੍ਰੀ ਤਹਾਂ ਪੁਚਾਈ ॥ ੩੮ ॥ ਦਿਵਸ ਪ੍ਰਤੀਖਨਿ ਲਗੇ ਕ੍ਰਿਪਾਲਾ। ਕਰਹਿਂ ਅਰੰਭ ਪ੍ਰਥਮ ਜਿਸ ਕਾਲਾ। ਨਿਤ ਪ੍ਰਤਿ ਦਿਜਬਰ ਪਹੁੰਚੇ ਪਾਸ। ਕਰਹਿਂ ਬਾਰਤਾਲਾਪ ਪ੍ਰਕਾਸ਼ ॥੩੯॥ ਪੂਜਨਿ ਹਮਨ ਕਰਨਿ ਬਿਧਿ ਸਾਰੀ॥ਕਹਿ ਕਹਿ ਸਭਿ ਕਿਛੁ ਠਾਨਸਿ ਤਮਾਰੀ। ਸੈਂਕਰ ਮਨ ਮੇਵਾ ਮਿਸ਼ਟਾਨ। ਤਿਲ ਘ੍ਰਿਤ, ਜਵ ਤੰਦੁਲ ਸਭਿ ਆਨਿ ॥ ੪੦ ॥ ਕਹਿ ਕਹਿ ਪ੍ਰਭੁ ਸੋ ਤਹਾਂ ਪੁਚਾਏ। ਥਾਨ ਸੁਧਾਰਸੋ ਨੀਕ ਬਨਾਏ। ਹਮਨ ਕੁੰਡ ਜਿਸ ਜੁਗਤਿਬਤਾਯੋ।ਸੋਭੀਭਲੀ ਭਾਂਤਿਕਰਿਵਾਯੋ*॥੪੧॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਜ ਰੁੱਤੇ 'ਹਮਨ ਤਮਾਰੀ' ਪ੍ਰਸੰਗ ਬਰਨਨੰ ਨਾਮ ਖਸ਼ਟਮੋ ਅੰਸੂ । ੬ ॥

੭. [ਹਮਨ ਆਰੰਭ]।

ਦੋਹਰਾ ॥ ਪੂਰਨਮਾ ਵੈਸਾਖ ਕੀ ਜਬਿ ਦਿਨ ਆਧੋ ਸੋਇ। ਮੰਗਲ ਕਰੇ ਅਨੇਕ ਬਿਧਿ ਹਰਖਤਿ ਭੇ ਸਭਿ ਕੋਇ ॥ ੧ ॥ ਚੌਪਈ ॥ ਨੌਬਤ ਬਾਜਤਿ ਪ੍ਰਭੁ ਦਰਬਾਰਾ। ਲਘੁ ਦੁੰਦਭਿ ਕੋ ਸ਼ਬਦ ਉਦਾਰਾ। ਸੰਖ ਨਫੀਰਨ ਫੂਕ ਭਰੀ ਹੈ। ਧੁਨੀ ਉਠਾਵਨਿ ਊਚ ਕਰੀ ਹੈ ॥੨॥ ਪਣਵ ਪਟਹਿ ਅਰੁ ਢੋਲ ਬਿਸਾਲੇ। ਮੁਰਲੀ ਰੌਮੁਖ[3] ਸ਼ਬਦ ਉਠਾਲੇ। 'ਜੈ ਜਗਦੰਬਾ' ਊਚ ਉਚਾਰੇ। ਰੈਕਨ ਗਨ ਦੇ ਦਰਬ ਉਦਾਰੇ ॥ ੩ ॥ ਸਭਿਹੂੰ 'ਜੈ ਗੁਰ' ਬਾਕ ਸੁਨਾਯਹੁ। ਬਾਰਹਿ ਬਾਰ ਪ੍ਰਸ਼ਾਦ ਬ੍ਰਤਾਯਹੁ। ਧੂਪ ਧੁਖਾਵਤਿ ਫੂਲਨ ਮਾਲਾ। ਚੰਦਨ ਆਦਿ ਸੁਗੰਧਤਿ ਸਾਲਾ[4] ॥ ੪ ॥ ਸਮਾ ਜਾਨਿ ਦਿਜ ਕੇਸ਼ਵ ਆਯਹੁ। ਆਸ਼ਿਖ 'ਤਪਤਹਿ ਤੇਜ[5]' ਸੁਨਾਯੋ। ਅਪਰ ਬਿੱਪ੍ਰ ਜੋ ਸਤਿਗੁਰ ਪਾਸ।ਬੇਦ ਘੋਖ ਕੋ ਕਰਤਿ ਪ੍ਰਕਾਸ਼[6] ॥ ੫ ॥ ਸਭਿ ਹਿੰਦੁਵਾਇਨ ਸਿਰ ਕੋ ਮੌਰ। ਖਰੇ

[1]ਨੇਤ੍ਰਾਂ ਦੇ ਵਿਸ਼ਯ ਭਾਵ ਪ੍ਰਤੱਖ ਤਿਸ (ਦੇਵੀ) ਦਾ ਕਰਨਾ। [2]ਪੁਰਖ਼ਾਂ ਦੀਆਂ। [3]ਨਰਸਿੰਙੇ (ਰਣ ਸਿੰਙੇ)। [4](ਉਹ) ਥਾਂ ਸੁਗੰਧਤਿ ਕਰ ਦਿੱਤੀ।[5](ਆਪ ਦਾ)ਤੇਜ ਪ੍ਰਕਾਸ਼ੇ, ਅਸੀਸ ਸੁਣਾਈ। [6]ਵੇਦ ਧੁਨੀ ਨੂੰ ਪ੍ਰਗਟ ਕਰਦੇ ਹਨ

*ਪਰੰਤੂ ਗੁਰ ਬਿਲਾਸ ਵਿਚ ਦੇ ਢਾਈ ਵਰ੍ਹੇ ਪਹਿਲਾਂ ਨਦੀ ਕਿਨਾਰੇ ਹਵਨ ਨਾਕਾਯਾਬ ਹੋਇਆ ਤਾਂ ਫਿਰ 'ਨੈਣਾ ਟਿੱਲਾ' ਚੁਣਿਆ ਗਿਆ ਦੱਸਿਆ ਹੈ।

ਕਰੇ* ਦਿਜ ਪੂਰਨ ਪੈਰ[1]। ਭਯੋ ਕੁਲਾਹਲ ਅਨਿਕ ਪ੍ਰਕਾਰਾ। ਕੇਸ਼ਵ ਕਹੈ ਸੁ ਕੀਨੀ ਕਾਰਾ[2]॥੬॥ਗਮਨੇ ਪੁਨ ਪ੍ਰਭੁ ਦਿਜ ਸੰਗ ਲੀਨੇ। ਆਸ਼ਿਖ ਬਾਦ ਮਾਤ ਮਿਲਿ ਦੀਨੇ। 'ਪੂਰੋ ਮਨੋਰਥ ਨੌ ਗੁਰ ਆਇ।ਜਗ ਮਾਤਾ ਤੁਮ ਹੋਹਿ ਸਹਾਇ ॥ ੭ ॥ ਸਫਲੋ ਕ੍ਰਿੱਤ ਕਰਨੋ ਜੋ ਚਾਹਤਿ। ਕਾਰਨ ਪਰਉਪਕਾਰ ਉਮਾਹਤਿ'। ਧੁਖਤਿ ਧੂਪ ਚਾਲਤਿ ਗੁਰ ਆਗੇ। ਪੁਸ਼ਪਨਿ ਬਰਖਾ ਮੋਚਨਿ ਲਾਗੇ॥੮॥ ਨੇਮ ਸਮੇਤ ਬਿੱਪ੍ਰ ਲੈ ਨਾਲ। ਗਮਨੇ ਮੰਗਲ ਹੋਤਿ ਕ੍ਰਿਪਾਲ। ਸਿੱਖ ਮਸੰਦ ਹਜ਼ਾਰਹੁ ਸੰਗ। ਦਿਜਬਰ ਗੁਨੀ ਸੁ ਪਾਵਨ ਅੰਗ ॥ ੯॥ ਗਿਰ ਕੇ ਨਿਕਟ ਪਹੁੰਚੇ ਜਾਇ। ਖਰੇ ਭਏ ਨਰ ਜੁਤਿ ਸਮੁਦਾਇ[3]। ਜਥਾਜੋਗ ਸਭਿਹਿਨਿ ਸੋਂ ਕਰਿ ਕਰਿ। ਦੈਕੈ ਹੁਕਮ ਕਰੈ ਤਹਿੰ ਇਸਥਿਰ॥੧੦॥ ਹਯ ਆਰੂਢਿ ਅਰੂਢਤਿ ਸੈਲ[4]। ਗਮਨੇ ਗੁਰੂ ਬਿਖਮ ਬਡ ਗੈਲ[5]। ਕੁਛ ਜੋਧੇ ਤਹਿੰ ਕਰੇ ਟਿਕਾਵਨ। 'ਆਵਹਿ ਕੋਇ ਤ ਕਰਤਿ ਹਟਾਵਨਿ'॥੧੧॥ਗਿਰ ਪਰ ਚਢੇ ਤੁਰੰਗ ਉਤੰਗ। ਦਿਜ ਕੇਸ਼ਵ ਪਿਖਿ ਅਚਰਜ ਸੰਗ। ਨਰ ਭੀ ਨੀਠ ਨੀਠ ਧਰਿ ਪਾਇ। ਗਹਿ ਗਹਿ ਤ੍ਰਿਣਨਿ ਨੀਠ ਹੀ ਜਾਇੰ ॥ ੧੨ ॥ ਹਯ ਪਰ ਚਢਿ ਗਮਨੇ ਤਹਿੰ ਕੋਇ। ਇਕ ਕਲਗ਼ੀਧਰ ਹੀ ਇਮ ਹੋਇ। ਸ਼ਿਖਰ ਸੈਲ ਕੇ ਪਹੁੰਚੇ ਜਾਇ।ਉਤਰੇ ਹਯ ਪਰ ਤੇ ਸੁਖਦਾਇ॥੧੩॥ ਪਹੁੰਚਯੋ ਬਿੱਪ੍ਰ ਜਾਇ ਤਿਸ ਥਾਨ। ਕਰੀ ਬਤਾਵਨ ਹਮਨ ਬਿਧਾਨ[6]। ਸਕਲ ਸਮਿੱਗ੍ਰੀ ਲੇ ਸਮੁਦਾਈ। ਗਨ ਦਾਸਨਿ[7] ਪ੍ਰਭੁ ਢਿਗ ਪਹੁੰਚਾਈ ॥ ੧੪ ॥ ਹਮਨ ਕੁੰਡ ਕੀ ਪਸ਼ਚਮ ਦਿਸ਼ਿ ਮੈ।ਦੱਖਨ ਦਿਸ਼ਿ ਦਿਜ ਥਿਰ ਉਰ ਬਿਸ-ਮੈਂ।ਕਰ ਪਗ ਕਰੇ ਪਖਾਰਨਿ ਦੋਇਨ।ਬਰਜੇ ਅਪਰ,ਰਹਯੋ ਤਹਿੰ ਕੋਇ ਨ ॥ ੧੫ ॥ ਸੋਲਹਿ ਅੱਖਰ† ਮੰਤ੍ਰ ਬਤਾਯੋ। 'ਇਕ ਮਨ ਹੁਇ ਪਠੀਯਹਿ‡' ਸਿਖਰਾਯੋ। 'ਸ੍ਵਾਹਾ ਕਹੋ ਮੰਤ੍ਰ ਪਠਿ ਜਬੈ।ਅਗਨਿ ਅਹੂਤੀ ਪਾਵਹੁ ਤਬੈ'॥ ੧੬॥ਇੱਤਯਾਦਿਕ ਬਿਧਿ ਅਪਰ ਬਤਾਈ।ਬਿੱਪ੍ਰ ਹੁਤਾਸਨ ਕੁੰਡ ਜਗਾਈ। ਸ਼ੁੱਧ ਮਹਾਂ ਸੁਰ ਮੰਤ੍ਰ ਉਚਾਰੇ[8]। 'ਸ੍ਵਾਹਾ' ਕਹਿ ਆਹੁਤਿ ਕੋ ਡਾਰੇ ॥ ੧੭ ॥

[1]ਸਾਰੇ ਬ੍ਰਾਹਮਣ ਭਿਉਂਢੀ ਵਿਚ ਖੜੇ ਕੀਤੇ। [2]ਜੋ ਕੇਸ਼ਵ ਨੇ ਕਹੀ ਓਹ ਕਾਰ ਕੀਤੀ। [3]ਸਾਰੇ ਪੁਰਸ਼ਾਂ ਸਮੇਤ। [4]ਪਹਾੜ ਪਰ ਚੜ੍ਹੇ। [5]ਰਾਹ ਬੜਾ ਔਖਾ ਸੀ। [6]ਹਵਨ ਦੀ ਵਿਧੀ। [7]ਬਹੁਤੇ ਦਾਸਾਂ ਨੇ। [8]ਉੱਚੀ ਸੁਰ ਨਾਲ ਸ਼ੁੱਧ ਮੰਤ੍ਰ ਉਚਾਰੇ। *ਪਾ:—ਕਹੈਂ। †ਉਣ ਉਣ ਮੁਣ ਮੁਣ ਗੁਣ ਗੁਣ ਰੁਣ ਰੁਣ। ਦੇਖੋ ਇਸੇ ਰੁਤ ਦਾ ੩੬ ਅੰਸੂ ਤੇ ੧੭ ਅੰਕ। ਇਹ ਮੰਤ੍ਰ ਸੋ ਸਾਖੀ ਦੀ ਸਤਾ-ਰ੍ਹਵੀਂ ਸਾਖੀ ਤੋਂ ਲਿਆ ਜਾਪਦਾ ਹੈ। ‡ਪਰ ਦਸਮ ਗੁਰੂ ਜੀ ਦੇ ਸ੍ਰੀ ਮੁਖਵਾਕ ਏਹ ਹਨ:—'ਨ ਜਾਪ ਆਨ ਕੋ ਜਪੋਂ'। ਪੁਨਾ—'ਨ ਨਾਮ ਆਨ ਉਚਰੋਂ' [ਬਚਿੱਤ੍ਰ ਨਾਟਕ ੬. ੩੬-ਤੋਂ-੪੦]।

ਸੁਮਨਸ[1] ਅਰਪਤਿ ਧੂਪ ਧੁਖਾਵਤਿ।ਘ੍ਰਿਤ ਕੇ ਦੀਪਕ ਕਿਤਿਕ ਜਗਾਵਤਿ। ਚੰਦਨ ਚਰਚਹਿ ਛਿਰਕਿ ਗੁਲਾਬ। ਚਹੁੰ ਦਿਸ਼ਿ ਮਹਿਕਤਿ ਰੰਧਿ ਸ਼ਿਤਾਬ ॥ ੧੮ ॥ ਧੂਮ ਹੋਮ ਕੋ ਉਠਨੋ ਉਚੇਰੋ। ਧਾਰ ਗਗਨ ਪਹੁੰਚੀ ਸੁਰ ਨੇਰੋ। ਮੰਤ੍ਰ ਪਾਠ ਕੋ ਭਾਖਤਿ ਜਸੋਂ ਜਸੋਂ। ਆਹੁਤਿ ਪਰਹਿ ਹੁਤਾਸਨ ਤਸੋਂ ਤਸੋਂ ॥੧੯॥ ਆਦਿ ਸ਼ਕਤਿ ਕੋ ਧਾਰਤਿ ਧਯਾਨਾ। ਇਕ ਤੋ ਚਤੁਰਭੁਜੀ ਬਲਵਾਨਾ। ਚੰਦ੍ਰਸ਼ੇਖਰੀ[2], ਆਯੁਧ ਧਰਨੀ। ਉੱਗ੍ਰ ਤੇਜ ਦੁਸ਼ਟਨ ਕੋ ਦਰਨੀ[3] ॥੨੦॥ਕ੍ਰਿਪਾ ਠਾਨਿ ਦਾਸਨ ਕੀ ਰੱਖਨਕ।ਕ੍ਰੋਧ ਭੂਰ ਤੇ ਦੁਰਜਨ ਭੱਖਨਕ। ਤਿਸ ਤੇ ਅੱਸ਼ਟਭੁਜੀ ਕੋ ਧਯਾਨਾ। ਜ੍ਵਾਲਾਮੁਖ ਤੇ ਥਮਤਿ[4] ਮਹਾਨਾ॥੨੧॥ ਲਾਲ ਬਿਲੋਚਨ ਮੁੰਡਨ ਮਾਲੀ[5]। ਛੂਟੇ ਬਾਲ ਕਰਾਲ ਬਿਸਾਲੀ। ਦਾਰੁਣ ਤੁੰਡਾ ਚੰਡਿ ਕਪਾਲੀ[6]। ਅੰਗ ਦਿਗੰਬਰ ਭੀਖਨ ਕਾਲੀ ॥ ੨੨ ॥ ਦਾਢ੍ਰਨ ਦੀਰਘ[7] ਪੰਕਤਿ ਵਾਲੀ। ਸਰਪ ਫੁੰਕਾਰੇ ਹਾਥ ਕਰਾਲੀ[8]। ਚਰਮੰ ਸ਼ੁਸ਼ਕਾ ਨਖਨ ਬਿਸਾਲੀ[9]। ਅਧਿਕ ਉਗਾਲਤਿ ਜ੍ਵਾਲਾ ਮਾਲੀ[10]*॥੨੩॥ ਇੱਤਯਾਦਿਕ ਧਰਿ ਧਯਾਨ ਦ੍ਰੁਹਨ ਕੋ†।ਥਿਰਤਾ ਦੇ ਕਰਿ ਚੰਚਲ ਮਨ ਕੋਹਮਨ ਕਰਤਿ ਉਠਿ ਲਾਟ ਉਚੇਰੀ। ਸੋਜ ਘ੍ਰਿਤਾਦਿਕ ਪਰਤਿ ਘਨੇਰੀ ॥ ੨੪ ॥ ਪ੍ਰਥਮ ਦਿਵਸ ਬੈਠੇ ਇਕ ਆਸਨ। ਏਕ ਆਸ ਬਿਨ ਦੂਜੀ ਆਸ ਨ। ਪਾਂਚ ਪਹਿਰ ਲਗਿ ਇਕ ਸ਼ੁਮ ਕੀਨੋ। ਹੋਤਿ ਨਿਰੰਤਰ ਹੋਮ ਪ੍ਰਬੀਨੋ ॥੨੫॥ ਸਹਿਤ ਮੰਤ੍ਰ ਕੇ ਜੋਤਿਕ ਭਯੋ। ਤੋਤਿਕ ਸੋਜ ਹਮਨ ਕਰਿ ਦਯੋ। ਬਿੱਪ੍ਰ ਸਮੇਤ ਉਠੇ ਪ੍ਰਭੁ ਫੇਰ। ਕਰਿ ਅਰਾਮ ਨਿਸ ਭਈ ਸਬੇਰ ॥ ੨੬ ॥ ਸੌਚ ਸ਼ਨਾਨ ਠਾਨਿ ਗੁਰ ਤਹਾਂ। ਤਿਮਹੀ ਬਿੱਪ੍ਰ ਕਰੀ ਸੁਧ ਮਹਾਂ। ਬਹੁਰ ਬੈਠਿ ਕਰਿ ਤਿਸ ਹੀ ਆਸਨ। ਕਰਨਿ ਲਗੇ ਸ਼੍ਰੀ ਚੰਡਿ ਉਪਾਸਨ ॥੨੭॥

[1]ਫੁਲ। [2]ਮੱਥੇ ਤੇ ਚੰਦ੍ਰਮਾ ਵਾਲੇ (ਸ਼ਿਵ) ਦੀ ਸ਼ਕਤੀ ਦੁਰਗਾ। (ਅ) ਮੱਥੇ ਤੇ ਚੰਦ੍ਰਮਾ ਵਾਲੀ (ਦੇਖੋ ਰੁਤ ੩ ਅੰਃ ੧੦, ਅੰਕ ੨੫)। [3]ਨਾਸ਼ਕ। [4]ਮੂੰਹੋਂ ਅੱਗ ਕੱਢਦੀ ਹੈ। [5]ਸਿਰਾਂ ਦੀ ਮਾਲਾ ਧਾਰਨ ਵਾਲੀ। [6]ਖੱਪਰ (ਰੱਖਣ)ਵਾਲੀ। [7]ਦਾੜ੍ਹਾ ਵੱਡੀਆਂ। [8]ਹੱਥ ਵਿਚ ਭਯਾਨਕ ਸੱਪ ਫੁੰਕਾਰੇ ਮਾਰਦਾ ਹੈ। [9]ਵਡੇ ਵਡੇ ਨਹੁੰਆਂ ਵਾਲੀ। [10]ਅੱਗ ਦੀਆਂ ਲਾਟਾਂ। *ਕਿਤਨਾਂ ਭਯਾਨਕ ਰੂਪ ਬੱਧਾ ਹੈ। ਕੌਣ ਉੱਜਲਤਾ ਦਾ ਪ੍ਰੇਮੀ ਐਸਾ ਧਯਾਨ ਧਰ ਸਕਦਾ ਹੈ? ਦਸਮੇਸ਼ ਜੀ ਦਾ ਅਪਨਾ ਸ਼੍ਰੀ ਮੁਖਵਾਕ ਹੈ:-'ਨ ਧਿਆਨ ਆਨ ਕੋ ਧਰੋਂ'। ਪੁਨਾ:-'ਪਰੰਮ ਧਿਆਨ ਧਾਰੀਯੰ' ਪੁਨਾ:-'ਤੁਮੇਵ ਰੂਪ ਰਾਚਯੰ' [ਬਚਿਃ ਨਾਃ ੬, ੩੬ ਤੋਂ-੪੦] ਹਾਂ, ਦੇਵੀ ਦੇ ਬੀਰਤਾ ਦੇ ਹਾਲਾਤ ਸੁਣਾ ਪੁਛਾਕੇ ਬੀਰ ਤੇ ਰੌਦ੍ ਰਸੀ ਉਮਾਹ ਉਦੀਪਨ ਕਰਨੇ ਹੋਰ ਬਾਤ ਹੈ।

†ਧਿਆਨ ਤਾਂ ਇਕ ਨੁਕਤੇ ਤੇ ਟਿਕਿਆਂ ਸਿੱਧ ਹੁੰਦਾ ਹੈ, ਦੋਹਾਂ ਅਡ ਅਡ ਸਰੂਪਾਂ ਦਾ ਧਯਾਨ ਕੀਕੂੰ ਥਿਰ ਹੁੰਦਾ ਹੈ? ਇਥੇ ਦੇਵੀਆਂ ਭੀ ਦੋ ਹੋ ਗਈਆਂ ਹਨ, ਇਕ ਨਹੀਂ ਰਹੀ।

ਮੰਤ੍ਰਨਿ ਕੋ ਉਚਾਰ ਬਹੁ ਬਾਰੀ। ਕਰ ਪੰਕਜ ਤੇ ਆਹੁਤਿ ਡਾਰੀ। ਉਠਤਿ ਧੂਮ ਬਹੁ ਚਢਨੋ ਅਕਾਸ਼ਾ। ਤਿਲ ਘ੍ਰਿਤ ਪਰੇ ਸੁ ਲਾਟ ਪ੍ਰਕਾਸ਼ਾ ॥ ੨੮ ॥ ਕੇਸ਼ਵ ਦਾਸ ਪਠਹਿ ਮੁਖ ਜਨੋਂ ਜਨੋਂ।ਪਾਇਂ ਅਹੁਤੀ ਸ਼੍ਰੀ ਪ੍ਰਭੁ[1] ਤਨੋਂ ਤਨੋਂ। ਆਸਨ ਸਾਧਿ[2] ਏਕ ਰਸੁ ਬੈਸੇ। ਚੰਡਿ ਪਰਾਯਨ[3] ਕਰਿ ਮਨ ਤੈਸੇ ॥੨੯॥ ਨਿੰਦ੍ਰਾ, ਛੁਧਾ, ਗਿਰਾ ਨਿਜ ਜੀਤ[4]। ਆਸਨ ਬੈਠੇ ਪਰਮ ਪੁਨੀਤ। ਪ੍ਰਥਮ ਦਿਵਸ ਜਿਵ ਦ੍ਵਸਰ ਦਿਨ ਕੋ।ਕਰੀ ਸੁ ਕ੍ਰਿੱਤ ਸਥਿਰ ਕਰਿ ਮਨ ਕੋ॥੩੦॥ ਪੰਚ ਜਾਮ ਲੌ ਹੋਮ ਅਰੰਭਾ। ਦਾਸ ਬਿਲੋਕਤਿ ਭਏ ਅਚੰਭਾ। ਸੁਖੀ ਆਰਬਲ ਸਕਲ ਬਿਤਾਈ। ਕਠਨ ਕ੍ਰਿਆ ਇਕ ਬਾਰਿ ਉਠਾਈ ॥ ੩੧॥ ਭੂਮ ਸੇਜ ਕਰਿ[5], ਭੋਜਨ ਬਰਜਨੋ। ਪੰਚ ਪਹਿਰ ਲਗਿ ਬੈਠਨ ਸਿਰਜਨੋ[6]।ਏਕ ਜਾਮੁ ਜਬਿ ਨਿਸਾ ਬਿਤਾਈ। ਕਰਨਿ ਅਰਾਮ ਉਠੇ ਗੋਸਾਈਂ ॥੩੨॥ ਕੁਛ ਢਿਰ ਕਰਿ ਇਤ ਉਤ ਤਿਸ ਥਾਨ। ਪੌਢੇ ਬਿਨਾ ਨੀਂਦ ਭਗਵਾਨ। ਦੇਵੀ ਰੂਪ ਬਿਖੈ ਲਿਵ ਲਾਗੀ।ਛੁਧਾ ਪਿਪਾਸਾ ਨਿੰਦ੍ਰਾ ਤਜਾਗੀ॥੩੩॥ਪੁਨ ਪ੍ਰਭਾਤਿ ਉਠਿ ਸੌਚ ਸ਼ਨਾਨੇ। ਬੈਠਿ ਹਮਨ ਕੀ ਕ੍ਰਿਤ ਕੋ ਠਾਨੈ। ਦਿਜਬਰ ਤੇ ਕ੍ਰਿਤ ਹੋਇ ਨ ਦੇਤੀ*।ਕਰਤਿ ਹਮਨ ਪ੍ਰਭੁ ਪਠਿ ਕਰਿ ਤੇਤੀ॥੩੪॥ਇਸੀ ਪ੍ਰਕਾਰ ਕਿਤਿਕ ਦਿਨ ਕਰਨੀ। ਕਰੀ ਬਿਖਮ ਤਪ ਤੇ ਜਿਮ ਬਰਨੀਂ। ਹਮਨ ਵਸਤੁ ਸਗਰੀ ਚਲਿ ਆਵੈ। ਧਰੇ ਮੌਨ ਸੇਵਕ ਧਰਿ ਜਾਵੈ ॥ ੩੫ ॥ ਘ੍ਰਿੱਤ ਸੈਂਕਰੇ ਮਨ ਪਹੁੰਚੈ ਹੈ। ਤਿਲ,ਜਵ, ਮੇਵਾ, ਤੰਦੁਲ ਲਯੈਹੈਂ। ਬਹੁ ਸਰਕਰਾ[7] ਆਨਿ ਕਰਿ ਧਰੈਂ। ਬਿੱਪ੍ਰ ਹੁਕਮ ਤੇ ਮੇਲਨਿ ਕਰੈਂ ॥ ੩੬ ॥ ਬਾਸਨ ਭਰੇ ਉਠਾਵੈਂ ਦੌਊ[8]।ਜਾਇ ਟਿਕਾਵੈਂ ਗੁਰ ਢਿਗ ਸੋਊ।ਪਰਹਿ ਅਹੁਤੀ ਹੋਇ ਸੁ ਰੀਤੋ[9]। ਤਿਮ ਹੀ ਭਰੈਂ ਸੌਜ ਜਿਮ ਕੀਤੋ[10] ॥ ੩੭ ॥ ਜਿਤਿਕ ਪ੍ਰਮਾਣ ਅਹੁਤੀ ਕੇਰਾ।ਲੇਹਿ ਤਿਤਿਕ ਨਹਿ ਘਾਟ ਘਨੇਰਾ।ਮੁਖ ਤੇ ਪੜਹਿ ਮੰਤ੍ਰ ਕੋ ਜਬੈ। ਅੰਤ੍[11] ਅਹੁਤੀ ਡਾਰੈਂ ਤਬੈ ॥ ੩੮ ॥ ਇਸੀ ਰੀਤਿ ਕਰਤੇ ਪ੍ਰਭੁ ਰਹੈ।ਬਿਦਤਿ ਸਗਤਮਹਿ ਜਿਤ ਕਿਤਲਹੈ।ਜਿਤਿਕ ਬਿੱਪ੍ਰ ਤੇ ਬੈਠਨੋ ਜਾਇ।ਤਿਤਿਕ ਕਰਾਇ ਬਹੁਰ ਉਠਿ ਜਾਇ* ॥੩੯॥ ਪ੍ਰਭੁ ਇਕ ਆਸਨ

[1]ਗੁਰੂ ਜੀ। [2]ਆਸਨ ਲਗਾਕੇ। [3]ਆਸਰੇ। [4]ਨੀਂਦ, ਭੁੱਖ ਤੇ ਬੋਲਣਾ ਜਿੱਤਿਆ। [5]ਭੂੰਵੇ ਸੌਣਾ। [6]ਬੈਠਣਾ ਕੀਤਾ।[7]ਜਿਵੇਂ ਵਰਣਨ ਕੀਤੀ ਹੈ, ਕਈ ਦਿਨ ਕਠਨ ਤਪੱਸ੍ਯਾ ਨਾਲ ਕਰਨੀ(=ਕ੍ਰਿਤ) ਇਉਂ ਕੀਤੀ। [8]ਖੰਡ। [9]ਦੋਵੇ (ਸੇਵਕ)। [10]ਖਾਲੀ। [11]ਸਮਿੱਗ੍ਰੀ ਨਾਲ ਓਵੇਂ ਭਰਦੇ ਹਨ ਜਿਵੇਂ ਕਿ (ਖਾਲੀ) ਕੀਤਾ ਸੀ। [12](ਕੁੰਡ) ਵਿਚ। *ਜਦ ਪੰਚਤ ਵਿਚ ਤਪੱਸ੍ਯਾ ਕਰਨ ਦਾ ਬਲ ਇੰਨਾ ਘੱਟ ਹੈ ਤਾਂ ਦੇਵੀ ਪ੍ਰਤੱਖਸ ਕਰਨ ਦਾ ਮਾਨ ਕਿਸ ਗੱਲੋ ਕਰਦਾ ਸੀ ਤੇ ਸਵਾ ਲੱਖ ਕਿਸ ਮੇਹਨਤ ਦਾ ਮੰਗਦਾ ਸੀ ?

ਪ੍ਰਾਤੀ ਬੈਸੇ। ਜਾਮ ਰਾਤਿ ਲੌ ਇਸਥਿਰੁ ਤੈਸੇ।ਪਠਨਿ ਹਮਨ, ਮਨ ਕਰਿਬੋ ਧਯਾਨ। ਏਕਲ ਕਰਤੇ ਗੁਰ ਭਗਵਾਨ ॥ ੪੦ ॥ ਦੋਹਰਾ ॥ ਏਕ ਅਰਾਧਨ ਚੰਡਿਕਾ ਭਏ ਪਰਾਯਨ[1] ਧੀਰ। ਬਿਦਤਹਿ ਦੈਬੇ ਹੋਤੁ ਬਰ ਪੰਥ ਕਰਨ ਕੋ ਬੀਰ[2] ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰੁਤੇ 'ਦੇਵੀ' ਪ੍ਰਸੰਗ ਬਰਨਨੰ ਨਾਮ ਸਪਤਮੋ ਅੰਸੂ ॥ ੭ ॥ ੯. [ਸ਼ਿਕਾਰ। ਹੋਮ]।

ਦੋਹਰਾ ॥ ਪੰਚ ਪਹਿਰ ਲੌ ਕਿਤਿਕ ਦਿਨ ਕਰਿ ਕੈ ਹਮਨ ਪ੍ਰਕਾਰ। ਸਵਾ ਪਹਿਰ ਕੋ ਨੇਮ ਪੁਨ ਕੀਨਿਸਿ ਬਿੱਪ ਉਚਾਰਿ ॥ ੧॥ ਚੌਪਈ ॥ 'ਸ਼੍ਰੀ ਪ੍ਰਭੁ ! ਕਿਰਤ ਘਨੀ ਇਹ ਜਾਨੋ।ਲਾਖਹੁੰ ਪਰੈਂ ਅਹੁਤੀ ਮਾਨੋ। ਇਤੋ ਬਿਖਮ ਤਪੁ ਕਰੀਅਹਿ ਨਾਹਿ ਨ।ਸਨੋ ਸਨੋ ਪੁਰਵਹੁ ਨਿਜ ਚਾਹਿਨ' ॥੨॥ ਪੁਨ ਸਤਿ-ਗੁਰ ਕਰਿ ਸੌਚ ਸ਼ਨਾਨ। ਸਵਾ ਪਹਿਰ ਬੈਠੈਂ ਇਕ ਥਾਨ। ਪਰੈ ਅਹੁਤੀ ਜੋਤਿਕ ਜਥੈ। ਮੰਤ੍ਰ ਪਠਨ ਕਰਿ ਹੋਮਹਿੰ[3] ਤਥੈ ॥ ੩ ॥ ਅਲਪ ਅਹਾਰ ਕਰਹਿੰ ਪ੍ਰਭੁ ਨੀਤ। ਪਾਇਸੁ ਆਦਿ ਸ਼ਾਂਤਕੀ ਚੀਤ[4]। ਨਹਿੰ ਬਹੁ ਬੋਲੈਂ ਨਿਸ ਦਿਨ ਮਾਂਹੀ। ਚਿਤਵੈਂ ਚੰਡੀ ਚਿਤ, ਅਨ ਨਾਂਹੀ[5] ॥੪॥ਇਕ ਦਿਨ ਪ੍ਰਭੂ ਪਾਛਲੇ ਜਾਮੂ। ਸੁੱਖਾ ਛਕਿ ਅਛੀਮ ਸੁਖ ਧਾਮੂ*। ਸੌਚ ਸ਼ਨਾਨ ਠਾਨਿ ਕਰਿ ਚਹਯੋ। ਪਹਿਰੇ ਬਸਤ੍ਰ ਸ਼ਸਤ੍ਰ, ਬਚ ਕਹਯੋ:—॥੫॥ 'ਹਯ ਪਰ ਜ਼ੀਨ ਪਾਇ ਤਤਕਾਲਹਿ। ਆਨਹੁ ਨਿਕਟ ਅਖੇਰਹਿ ਚਾਲਹਿੰ'। ਸੁਨਤਿ ਦਾਸ ਆਨਯੋ ਕਰਿ ਤਯਾਰ। ਤਤਛਿਨ ਭਏ ਪ੍ਰਭੂ ਅਸਵਾਰ ॥ ੬ ॥ ਗਏ ਬਿਪਨ ਕੋ ਗਹਿਵਰ ਜਥੈ[6]। ਜੋਧਾ ਸੰਗ ਹਯਨ ਚਢਿ ਤਥੈ। ਕਈ ਅਖੇਰ ਬਿੱਤ ਮ੍ਰਿਗ ਮਾਰੇ। ਜਾਤਿ ਪਲਾਏ ਤੀਰ ਪ੍ਰਹਾਰੇ ॥੭ ॥ ਕਾਨਨ ਕੋ ਅਵਿ-ਗਾਹਿਨ[7] ਕਰਿਕੈ। ਜੁਰਰੇ ਬਾਜ ਉਡਾਏ ਧਰਿਕੈ। ਲਗਰ, ਝਗਰ[8], ਬਾਸ਼ੇ ਅਰੁ ਸ਼੍ਯਾਨ। ਚੀਤਨ ਕੋ ਕਰਿ ਖੇਲ ਮਹਾਨ ॥ ੮ ॥ ਘਟਿਕਾ ਦਿਵਸ ਰਹੇ ਤਬਿ ਆਏ। ਆਨੰਦ ਪੁਰਿ ਆਨੰਦ ਉਪਜਾਏ। ਕਰੇ ਬਿਲੋਕਨਿ ਕੌਸ਼ਵ ਦਾਸ। ਗਨ ਜੀਵਨ ਕੋ ਕੀਨਿ ਬਿਨਾਸ਼ ॥ ੯ ॥ ਕੋਲ[9] ਸਸੇ ਇੱਤਯਾਦਿਕ ਮਾਰੇ। ਤੀਤਰ, ਲਵੇ, ਬਟੇਰ ਪ੍ਰਹਾਰੇ। ਬੰਧ ਮਤੰਗਨਿ ਪਰ ਲਟਕਾਏ।

---

[1]ਚੰਡਿਕਾ ਅਰਾਧਨ ਦੇ ਪਰਾਯਨ (ਆਸ਼੍ਰੇ)। [2]ਸੂਰਬੀਰ ਪੰਥ ਦੇ ਰਚਣੇ ਨੂੰ। [3]ਹੋਮ ਕਰਦੇ ਹਨ। [4]ਚਿਤ ਨੂੰ ਸਤੋਗੁਣੀ ਰੱਖਣ ਵਾਲੇ ਖੀਰ ਆਦਿਕ (ਸੂਖਮ) ਭੋਜਨ ਖਾਂਦੇ ਹਨ। [5]ਹੋਰ ਨਹੀਂ। [6]ਸੰਘਣੇ ਬਨ ਵਿਚ। [7]ਗਾਹ ਕਰਕੇ। [8]ਇਕ (ਸ਼ਿਕਾਰੀ) ਪੰਛੀ, ਲਗਰ ਦਾ ਨਰ। [9]ਸੂਰ।

*ਸੋ ਸਾਖੀ ਵਿਚ ਹੀ ਲਿਖਿਆ ਹੈ 'ਮਦਰਾ ਦਹਿਤਾ ਸਪਤ ਕੁਲ ਭੰਗ ਦਏ ਤਨ ਏਕ'।ਇਹ ਉਥੇ ਗੁਰੂ ਹੁਕਮ ਕਰਕੇ ਦੱਸਿਆ ਹੈ। ਦੂਸਰੇ ਹੋਮ ਕਰਨ ਕਰੌਣ ਵਾਲੇ ਲਈ ਨਸ਼ੇ ਮਨ੍ਹਾਂ ਹਨ।ਪੰਡਤ ਨੇ ਅੱਗੇ ਜਾਕੇ ਸ਼ਿਕਾਰ ਤੇ ਇਤਰਾਜ਼ ਕੀਤਾ ਹੈ ਪਰ ਭੰਗ ਅਫੀਮ ਤੇ ਕਿਉਂ ਨਹੀਂ ਕੀਤਾ ?

ਹਯਨਿ ਕੁੰਜ[1] ਕੇ ਭਟ ਗਨ ਲਯਾਏ॥ ੧੦ ॥ਬ੍ਰਿੰਦ ਜੀਵ ਮ੍ਰਿਤੁ ਪੇਖੇ ਜਬੈ। ਕ੍ਰਿਪਾ ਅਧੀਨ ਭਯੋ ਦਿਜ ਤਬੈ । ਦਰਸ਼ਨ ਕਰਨ ਸਮਾ ਨਿਜ ਜਾਨੇ।ਚਲਿ ਆਯੋ ਸਤਿਗੁਰ ਜਿਸ ਥਾਨੇ ॥ ੧੧ ॥ ਆਸ਼ਿਖ ਬਾਦ ਉਚਾਰਨਿ ਕਰਸੋ। ਹੁਕਮ ਪਾਇ ਚੌਂਕੀ ਪਰ ਥਿਰਸੋ। ਲਖਿ ਅਵਸਰ ਕੋ ਬਾਕ ਬਖਾਨਾ।ਨ੍ਰਿਪ ਕੋ ਸੇਵਨ ਕਠਨ ਮਹਾਨਾ[2] ॥੧੨॥ ਤਊ ਜਿ ਕੁਛ ਬੂਝਨੋ ਨ੍ਰਿਪ ਚਹੈ।ਮਤਿ ਅਨੁਸਾਰ ਸੁਮਤਿ ਤਬਿ ਕਹੈ । ਬਿਨਾ ਬੂਝਿਬੇ[3] ਕਹਨ ਨ ਬਨੈ । ਨਹਿੰ ਸਨਮਾਨਹਿ, ਜੋ ਇਮ ਭਨੈ[4]॥੧੩॥ ਧੀਰ ਪੁਰਸ਼[5] ਕੀ ਹੈ ਅਸ ਚਾਲ।ਤਊ ਜਿ ਹੁਇ ਉਪਕਾਰ ਬਿਸਾਲ।ਬਿਨਾ ਬੂਝਿਬੇ ਬੁੱਧਿਜਨ ਕਹੈਂ।ਮਾਨਹਿ ਨ੍ਰਿਪ ਕੈਧੌਂ ਨਹਿ ਚਹੈ[6] ॥ ੧੪ ॥ ਮਹਾਂ ਪ੍ਰਯੋਗ ਬਨੈ ਤੁਮ ਕਰਤਾ । ਬਿਘਨ ਨ ਪਰੈ, ਚਹੌਂ ਗਨ ਹਰਤਾ[7] । ਮੰਗਲ ਆਦਿ ਪੁੰਨ ਬਹੁ ਦਾਨ।ਕਰਿਬੇ ਬਨਹਿੰ ਕਾਜ ਸਿਧ ਠਾਨਿ ॥ ੧੫ ॥ ਤੁਮ ਗਨ ਮ੍ਰਿਗਨਿ ਪੰਛੀਅਨਿ ਘਾਯੋ।ਨਾਹਕ ਹਿੰਸਾ ਕਰਮ ਕਮਾਯੋ। ਬਡ ਬੁਧਿਵੰਤਨ ਕੋ ਸਿਰਮੌਰ। ਰਿਦੈ ਬਿਚਾਰਹੁ ਹਰਿ ਸਿਰਮੌਰ[8] ॥੧੬॥ ਸਭਿ ਜੀਵਨ ਮਹਿੰ ਬਸਾਪਸੋ ਸੋਇ।ਜਿਤਿਕ ਜਗਤ ਦੀਖਤਿ ਸਭਿ ਕੋਇ। ਹਿੰਸਾ ਕਰਨੀ ਨਾਹਿਨ ਨੀਕੀ । ਜੋ ਤੁਮ ਕਰੀ ਖਗਨਿ ਮ੍ਰਿਗ ਜੀ ਕੀ॥੧੭॥ਮੈਂ ਚਾਹੌਂ ਹੁਇ ਪੂਰ ਪ੍ਰਯੋਗ।ਨਾਂਹਿ ਤਕਰੈਂ ਹਾਸ ਸਭਿ ਲੋਗ।ਦੇਵਿ ਅਰਾਧਨ ਤਤਪਰ ਰਹੀਅਹਿ। ਜਿਸ ਤੇ ਬਿਦਤਹਿ ਤਿਮ ਤੁਮ ਚਹੀਯਹਿ ॥੧੮॥ਹਿੰਸਾ ਕੇ ਸਮ ਦੋਸ਼ ਨ ਕੋਈ । ਆਗੇ ਜਸੋਂ ਰਾਵਰਿ ਇਛ ਹੋਈ । ਤਥਾ ਕਰਹੁ ਮਨ, ਸਮੁਝਿ ਬਿਚਾਰਹੁ । ਮਮ ਬਚ ਭਲੋ ਬੁਰੋ ਨਿਰਧਾਰਹੁ*[9]॥੧੯॥ ਸੁਨਿ ਕਰਿ ਦਿਜਬਰ ਕੇ ਅਸ ਬੈਨ । ਮਨ ਮੁਰਝਾਨੋ

[1](ਕਾਠੀ ਦੇ) ਕੁੰਡਿਆਂ ਨਾਲ ਲਟਕਾਏ । [2]ਰਾਜੇ ਦੀ ਸੇਵਾ (ਨੌਕਰੀ ਕਰਨੀ) ਬੜੀ ਔਖੀ ਹੈ। [3]ਬਿਨਾਂ ਪੁੱਛੇ । [4]ਐਵੇਂ ਜੋ ਆਖੇ । [5]ਬੁਧੀਮਾਨ। [6]ਚਾਹੇ ਰਾਜਾ ਮੰਨੇ ਯਾ ਨਾ (ਮੰਨੇ) । [7]ਮੈਂ ਚਾਹੁੰਦਾ ਹਾਂ ਕਿ ਸਾਰੇ (ਵਿਘਨ) ਨਾਸ਼ ਹੋਣ । [8]ਹਰੀ ਜੋ ਸਾਰਿਆਂ ਦਾ ਸ਼ਿਰੋਮਣੀ ਹੈ।

*ਕਾਲੀ ਜਿਸ ਦੀ ਅਰਾਧਨਾ ਹੋ ਰਹੀ ਹੈ, ਰਾਖਸ਼ਭੱਖਣੀ ਹੈ, ਇਸ ਦੀ ਮੂਰਤੀ ਅੱਗੇ ਸੰਢੇ ਬੱਕਰੇ ਰੋਜ਼ ਭੇਟਾ ਹੁੰਦੇ ਹਨ, ਵਿੰਧਯਾ ਵਾਲੇ ਕਾਲੀ ਮੰਦਰ ਵਿਚ ਲਹੂ ਨਹੀਂ ਸੁੱਕਦਾ, ਜੁਆਲਾ ਜੀ ਬਕਰਿਆਂ ਦਾ ਭੋਗ ਲਗਦਾ ਹੈ, ਇਹੋ ਹਾਲ ਕਾਲੀ ਬਾੜੀ ਕਲਕਤੇ ਹੈ। ਫਿਰ ਜੁੱਧਾਂ ਜੰਗਾਂ ਦੇ ਲਹੂ ਦੇਵੀ ਨੂੰ ਅਰਪਨ ਹੁੰਦੇ ਹਨ। ਗੁਰੂ ਜੀ ਤੋਂ ਪ੍ਰਗਟ ਹੋਣ ਵੇਲੇ ਦੇਵੀ ਲਹੂ ਦੀ ਭੇਟ ਲੋਂਦੀ ਹੈ ਫਿਰ ਏਥੇ ਕੇਸ਼ਵ ਦਾਸ ਜੀ ਐਉਂ ਜਣਾਉਂਦੇ ਹਨ ਕਿ ਮਾਨੋ ਦੇਵੀ ਕੋਈ 'ਜੋਨੀ' ਵਜਕਤੀ ਹੈ। ਪ੍ਰਗਟ ਹੋਕੇ ਬੀ ਤਾਂ ਦੇਵੀ ਨੇ ਕ੍ਰਿਪਾਨ ਦੇਣੀ ਤੇ ਤੁਰਕ ਮਾਰਨੇ ਦੱਸਣੇ ਹਨ । ਦੇਵੀ ਨੂੰ ਸ਼ਿਕਾਰ ਤੱਕਕੇ ਖੁਸ਼ ਹੋਣਾ ਚਾਹੀਦਾ ਸੀ ਕਿ ਨਰਾਜ਼ ? ਦੇਵੀ ਪ੍ਰਗਟਾਉਣ ਦੇ ਪ੍ਰਸੰਗਾਂ ਵਿਚ ਐਸੀਆਂ ਅਸੰਗਤੀਆਂ ਅਨੇਕਾਂ ਹਨ।

ਕਰੁਨਾ ਨੈਨ[1]। ਸਭਿ ਸੁਭਟਨ ਸੋਂ ਬਚਨ ਬਖਾਨਾ। 'ਕਰ ਦਿਹੁ ਮ੍ਰਿਗ ਖਗ ਬੰਧਨ ਹਾਨਾ ॥੨੦॥ਪੰਡਤ ਕੌ ਪ੍ਰਮੋਦ[2] ਹਮ ਰਾਖਨਿ।ਕਹੋ[3]ਮਾਨੀਐ ਕਰਿ ਅਭਿਲਾਖਨ'।ਤਤਛਿਨ ਭਟਨਿ ਛੋਰਿ ਜਬਿ ਦੀਏ। ਮਰੇ ਹੁਤੇ ਸਮੁਦਾਇ ਸੁ ਜੀਏ ॥੨੧॥ਕੌ ਉਡ੍ਹਿਚਢੈਅਕਾਸ਼ਮਝਾਰਾ।ਕੌਦੌਰੇ ਭੂ ਪਰਛਰ ਧਾਰਾ।ਕੇਚਿਤ ਬਾਂਏ ਕੇਚਿਤ ਦਾਂਏ । ਧਾਏ ਜਨੁ ਜੀਵਤ ਗਹਿ ਲਯਾਏ ॥ ੨੨ ॥ ਕੇਸ਼ਵ ਅਵਿਲੋਕਤ ਬਿਸਮਾਧੋ। 'ਧੰਨ ਧੰਨ' ਕਹਿ ਜਸੁ ਬਿਰਧਾਧੋ। 'ਪੂਰਨ ਪੁਰਖ ਅਹੋ ਸਮਰੱਥ। ਮਾਰਨ ਜੀਵਾਲਨਿ ਤੁਮ ਹੱਥ॥੨੩॥ ਮੈਂ ਨਹਿ ਜਾਨਿ ਸਕਨੋ ਅਸ ਭੇਵ । ਜਗਤ ਈਸ਼ ਤੁਮ ਦੇਵਨ ਦੇਵ । ਜਥਾ ਜੋਗ ਰਾਵਰਿ ਗੁਰਿਆਈ[4]। ਮਾਨਹਿ ਬੈਨ ਦਾਸ ਸਮੁਦਾਈ ॥ ੨੪ ॥ ਕਸੋਂ ਨਹਿ ਸਿਖ ਕੌ ਕਸ਼ਟ ਮਿਟਾਵਹੁ। ਅੰਤਕ[5] ਦੁਖ ਤੇ ਅੰਤ ਬਚਾਵਹੁ। ਪੁੰਨ ਪਾਪ ਕੌ ਲਗਹਿ ਨ ਲੇਸ਼ੂ। ਨਰ ਲੀਲਾ ਠਾਨਹੁ ਜਗਤੇਸ਼ੂ ! ॥ ੨੫ ॥ ਜਿਸ ਪਰ ਕ੍ਰਿਪਾ ਆਪ ਕੀ ਹੋਇ। ਪ੍ਰਭੁ ਸਰੂਪ ਤੁਮ ਜਾਨਹਿ ਸੋਇ।ਅਬਿ ਨਿਸ਼ਚਾ ਮੇਰੇ ਮਨ ਆਯੋ। ਧਰਮ ਹੇਤੁ ਤਨ ਕੌ ਤੁਮ ਪਾਯੋ*' ॥ ੨੬ ॥ ਸੁਨਿ ਪ੍ਰਭੁ ਕਹਯੋ 'ਤੁਮਹਿ ਅਨੁਸਾਰੇ । ਕਰਮ ਕਰਨਿ ਸਭਿ ਹਮ ਉਰ ਧਾਰੇ । ਜੇ ਤੁਮ ਕਹੁ ਇਹ ਲਗਹਿ ਨ ਆਛੇ। ਨਹੀ ਕਦਾਚਿਤ ਹਮ ਕਹੁ ਬਾਂਛੇ' ॥ ੨੭ ॥ ਸੁਨਿ ਹਰਖਾਇ ਗਯੋ ਨਿਜ ਡੇਰੇ । ਰਿਦੈ ਬਿਚਾਰ ਕਰਤਿ ਬਹੁਤੇਰੇ ।--ਇਸ ਜਗ ਮਹਿ ਧਨ ਪਾਵਨ ਆਦਿ । ਇਨ ਤੇ ਬਨਹਿ ਮੋਹਿ ਅਹਿਲਾਦ ॥ ੨੮ ॥ ਦੁਤੀਏ ਜਸੁ ਪਾਵੋਂ ਅਬਿਨਾਸ਼ੀ। ਜਿਤ ਕਿਤ ਜਗ ਮਹਿ ਗੁਰਸਿਖ ਰਾਸੀ । ਤ੍ਰਿਤੀਏ ਇਨ ਸੰਗ ਨਾਮ ਜੁ ਮੇਰਾ । ਰਹੈ ਸਦਾ ਥਿਰ ਜਗਤ ਬਡੇਰਾ ॥੨੯॥ ਇਨ ਕੀ ਕਥਾ ਕਰਹਿ ਕਵਿ ਜੋਈ । ਜਗਦੰਬਾ ਜਗ ਮਹਿ ਬਿਦਤੋਈ । ਤਹਾਂ ਨਾਮ ਮੇਰੋ ਬਰਨੈਂਗੇ । ਲੋਕ ਹਜ਼ਾਰਹੁ ਸੁਨਹਿ ਭਨੈਂਗੇ ॥ ੩੦ ॥ ਨਿਸ਼ਚੈ ਅਸਿਧੁਜ ਕੌ ਗੁਰਨੰਦਨ†। ਸੁਜਸੁ ਬਿਦਤ ਜਿਮ ਪੂਰਨਚੰਦ। ਪੁਨ

---

[1]ਬ੍ਰਾਹਮਣ ਦਾ ਮਨ ਮੁਰਝਾਇਆ (ਦੇਖਿਆ) ਗੁਰੂ ਜੀ ਨੇ । [2]ਖੁਸ਼ੀ । [3](ਇਸ ਦਾ)ਕਿਹਾ । [4]ਭਾਵ ਆਪ ਦੀ ਗੁਰਿਆਈ ਠੀਕ ਠੀਕ ਗੁਰਿਆਈ ਹੈ। (ਅ) ਗੁਰਿਆਈ ਦੇ ਆਪ ਲਾਇਕ ਹੋ। [5]ਜਮ ਦੇ । *ਜੋ ਸਮਰਥ ਮਾਰੇ ਜੀਵ ਜਿਵਾ ਸਕਦਾ ਹੈ ਉਸ ਦੀ ਸ਼ਕਤੀ ਵਿਚ ਕਿਸ ਭਾਵੇਂ ਨਯੂਨਤਾ ਹੈ ਕਿ ਦੇਵੀ ਨੇ ਜੋ ਪੂਰੀ ਕਰਨੀ ਹੈ ? ਤੇ ਜਿਸ ਨੂੰ ਫਿਰ ਕੋਈ ਦਾਸ ਜੈਸੇ ਜੀਵ ਦੀ ਸਹਾਇਤਾ ਦੀ ਲੋੜ ਹੈ। †ਜੋ ਵਾਹਿਗੁਰੂ ਦਾ ਪੁੱਤ੍ਰ ਹੈ ਉਸ ਨੂੰ ਆਦਿ ਸ਼ਕਤੀ ਜੋ ਮਾਤਾ ਹੈ ਕਿਵੇਂ ਪੋਖ ਹੋ ਸਕਦੀ ਹੈ ? ਕਦੇ ਪੁੱਤ੍ਰ ਨੂੰ ਮਾਂ ਪਿਉ ਵੀ ਉਹਲੇ ਹੁੰਦੇ ਹਨ।

ਪਰਲੋਕ ਬਿਖੈ ਸੁਖ ਪਾਇ। ਸਕਲ ਰੀਤਿ ਕੀ ਕਰਹਿ ਸਹਾਇ ॥ ੩੧ ॥ ਦੀਰਘ ਹੁਤੋ ਭਾਗ ਮਮ ਪੂਰਬ। ਮਿਲਨੋ ਅਚਾਨਕ ਪ੍ਰਭੂ ਅਪੂਰਬ[1]। ਜਗਦੰਬਾ ਕੋ ਬਿਦਤਨ ਮਾਂਹੀ। ਅਬਿ ਸੰਦੇਹ ਬਨੈ ਕਿਮ ਨਾਂਹੀ ॥ ੩੨ ॥ ਨਰ ਲੀਲਾ ਕੋ ਹੁਇ ਅਨੁਸਾਰੀ। ਮੁਹਿ ਜਸੁ ਦੈਨ ਆਦਿ ਕ੍ਰਿਤ ਕਾਰੀ*–। ਇਮ ਦਿਜਿੰਦ੍ਰ ਆਨੰਦ ਬਿਲੰਦ। ਕਰਤਿ ਬਿਚਾਰਨਿ ਕਿੱਤ ਮੁਕੰਦ[2]† ॥ ੩੩ ॥ ਨਿਸਾ ਭਈ ਕਰਿ ਖਾਨ ਰੁ ਪਾਨ। ਸੁਪਤਿ ਜਥਾ ਸੁਖ ਕ੍ਰਿਪਾਨਿਧਾਨ। ਜਾਮ ਜਾਮਨੀ ਤੇ ਉਠਿ ਜਾਗੇ। ਸੌਚ ਸ਼ਨਾਨ ਕਰਨ ਤਬਿ ਲਾਗੇ॥੩੪॥ ਸੁੱਖਾ ਅਰੁ ਅਛੀਮ ਛਕਿ ਕਰਕੈ। ਬਸਤ੍ਰ ਸ਼ਸਤ੍ਰ ਦੁਤਿਵੰਤ ਪਹਿਰਿ ਕੈ। ਬਿੱਪ੍ਰ ਹਕਾਰਨੋ ਸੰਗ ਮਿਲਾਇ। ਚਢਿ ਤੁਰੰਗ ਗਮਨੇ ਸੁਖਦਾਇ ॥ ੩੫ ॥ ਕੇਸ਼ੋ ਦਾਸ ਅਰੂਢਿ ਝੰਪਾਨ[3]। ਨੈਲਾਦੇਵੀ ਕੀਨਿ ਪਧਾਨ। ਸੌਜ ਸਮਾਜ ਹਮਨ ਕੋ ਸਾਰਾ। ਰਾਖਨੋ ਦਾਸਨ ਬਹੁ ਕਰਿ ਤਮਾਰਾ ॥ ੩੬ ॥ ਉਤਲਾਵਤਿ ਪਹੁੰਚੇ ਗੋਸਾਈਂ। ਦਿਵਸ ਚਢੇ ਲਗਿ ਥਿਰੇ ਸਥਾਈ[4]। ਸਵਾ ਪਹਿਰ ਕੋ ਹਮਨ ਕਰੈਨ। ਨੇਮ ਸਹਿਤ ਸੋ ਮੰਤ੍ਰ ਪਠੈਨ ॥੩੭॥ ਦੁਹਿਦਿਸ਼ਿ ਹਮਨ ਕੁੰਡ ਕੇ ਆਸਨ। ਏਕ ਬਿਨਾ ਜਿਨ ਦੂਜੀ ਆਸ ਨ। ਬੈਠੇ ਦਿਜ ਸਮੇਤ ਬਿਧਿ ਸੰਗ। ਸੁਚ ਹ੍ਵੈ ਕਰਿ ਜਲ ਤੇ ਸਰਬੰਗ ॥ ੩੮ ॥ ਧਯਾਨ ਭਗਵਤੀ ਕੋ ਤਬਿ ਠਾਨਾ। ਦੁਹਿਨ ਬਦਨ ਤੇ ਮੰਤ੍ਰ ਬਖਾਨਾ। ਪਾਵਕ ਬਿਖੈ ਅਹੁਤਿ ਕਰਿ ਪਾਵਨ। ਕੀਨਿ ਹੁਤਾਸਨ ਲਾਟ ਉਠਾਵਨਿ ॥੩੯॥ ਵਹਿਰ ਕੁੰਡ ਤੇ ਚਰੁ[5] ਨ ਪਰੈ। ਬਿਧਿ ਸੋਂ ਗੁਰੁ ਪਾਇਬੋ ਕਰੈਂ। ਹਮਨ ਸੁ ਲੱਛਨ ਹੋਵਤਿ ਜਸੋਂ ਜਸੋਂ। ਬਿੱਪ੍ਰ ਅਨੰਦ ਧਰਤਿ ਹੈ ਤਸੋਂ ਤਸੋਂ ॥ ੪੦ ॥ ਪਠਨਿ ਮੰਤ੍ਰ ਕੋ ਨੇਮ ਜਿਤੇਕ। ਬਿਧਿ ਸੋਂ ਹੋਮਤਿ ਪਠਨੋ ਤਿਤੇਕ। ਬਹੁਰ ਉਠੇ ਪ੍ਰਭੁ ਪੁਰਿ ਹੋ ਆਏ। ਮੰਗਲ ਮੋਦ ਹੋਤਿ ਸਮੁਦਾਏ ॥ ੪੧ ॥ ਅਲਪ ਅਹਾਰ ਕਰੈਂ ਪ੍ਰਭੁ ਤਬੈ। ਅਲਪ ਬੋਲਿਬੋ ਸੁਨਿਬੋ ਸਬੈ। ਨਿੰਦ੍ਰਾ ਅਲਪ, ਸੁ ਜਾਗਤਿ ਰਹੈਂ। ਦੇਵੀ ਬਿਦਤਿਨਿ ਕੋ

[1]ਅਸਚਰਜ। [2]ਮੁਕੰਦ (ਗੁਰੂ ਜੀ ਦੀ) ਕੀਰਤੀ ਵਿਚਾਰਦਾ ਹੈ। [3]ਪਾਲਕੀ ਤੇ। [4]ਉਸ ਥਾਂ ਤੇ। (ਅ) ਟਿਕਕੇ। [5]ਅਹੁਤੀ ਦੇਣ ਵਾਸਤੇ ਤਿਆਰ ਕੀਤਾ ਅੰਨ [ਸੰਸ:, ਚਰੁ]।

*ਜੇ ਕਿਸੇ ਨੂੰ ਜਸ ਦੇਣ ਤੇ ਜਗਤ ਲੀਲ੍ਹਾ ਕਰਨ ਲਈ ਹੀ ਸਾਰਾ ਕੁਛ ਕਰ ਰਹੇ ਹਨ ਤਾਂ ਸਹੀ ਹੋ ਗਿਆ ਕਿ ਆਪ ਨੂੰ ਦੇਵੀ ਪ੍ਰਗਟਾਉਣ ਦੀ ਆਵੱਸ਼ਕਤਾ ਨਹੀਂ ਸੀ ਇਹ ਇਕ ਢੋਜ ਸੀ, ਤਾਂ ਵੀ ਆਪਦਾ ਇਸ਼ਟ ਦੇਵੀ ਸਿੱਧ ਨਹੀਂ ਹੁੰਦਾ।

†ਪਾ:–ਕਰਤਿ ਬਿਚਾਰ ਸੁ ਕ੍ਰਿੱਤ ਮੁਕੰਦ।

ਚਿਤ ਚਹੈਂ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁੱਤੇ 'ਅਖੇਰ' ਪ੍ਰਸੰਗ ਬਰਨਨੰ ਨਾਮ ਅਸ਼ਟਮੋ ਅੰਸੂ ॥ ੮ ॥

੯.[ਸ੍ਵਪਨ ਦਰਸ਼ਨ]।

ਦੋਹਰਾ ॥ ਕਰਤੋ ਹਮਨ ਬਿਧਾਨ ਕੋ ਬੀਤ ਗਏ ਪੰਚ ਮਾਸ। ਸੋਜ ਹਜ਼ਾਰਹੁ ਮਨ ਪਰੀ ਪਾਵਕ ਭਏ ਪ੍ਰਕਾਸ਼ ॥ ੧ ॥ ਚੌਪਈ ॥ ਮਾਸ ਅਸੋਜ ਸੁਕਲ ਪਖ ਆਧੋ। ਨੌਮੀ ਦਸੋਸ ਅਨੰਦ ਉਪਾਧੋ। ਸਰਬ ਠੌਰ ਤੇ ਪੂਜ ਬਡੇਰੀ[1]। ਹਮਨ ਸੁ ਮੰਤ੍ਰ ਕੀਨ ਬਹੁ ਬੇਰੀ ॥੨ ॥ ਪੰਚ ਪਹਿਰ ਕੌ, ਨਉ ਦਿਨ ਹੋਵਾ[2]। ਨਿਸ ਮਹਿੰ ਦੇਵੀ ਦਰਸ਼ਨ ਜੋਵਾ। ਸੁਪਨ ਬਿਖੈ ਮਿਲਿ ਕਰਿ ਜਗਮਾਈ। ਨਿਜ ਆਵਨਿ ਕੋ ਦਿਯੋ ਬਤਾਈ ॥ ੩ ॥ 'ਹੇ ਸੁਤ ! ਹੋਮਹੁ ਮੰਤ੍ਰ ਸਮੇਤਾ। ਧਰਹੁ ਧਯਾਨ ਮੁਝ ਆਵਨਿ ਹੇਤਾ। ਸਮੋ ਹੋਇ ਦਰਸ਼ਨ ਕੋ ਜਬੈ। ਏਕ ਵਾਰ ਆਵੌਂ ਚਲਿ ਤਬੈ ॥੪॥ ਸਫਲ ਮਨੋਰਥ ਕਰਹੁ ਤੁਹਾਰਾ। ਦੈਹੌਂ ਬਰ ਜਿਮ ਰਿਦੈ ਅਜ਼ਾਰਾ[3]। ਸੁਪਤਹਿੰ ਸਵਾ ਜਾਮ ਕੈ ਜਾਮੂ। ਉਠੇ ਸ੍ਵਪਨ ਜਾਨਜੋ ਅਭਿਰਾਮੂ[4]॥੫॥ਸੋਚਸ਼ਨਾਨੇ ਅਨੰਦ ਮਹਾਨਾਥਸਤ੍ਰਸ਼ਸਤ੍ਰ ਬੈਠੇ ਸਵਧਾਨਾ। ਦਿਜਬਰ ਮਿਲਜੋ ਆਨਿ ਥਿਰ ਹੋਵਾ। ਕਹਜੋ ਗੁਰੂ ਜਿਮ ਸੁਪਨਾ ਜੋਵਾ ॥੬॥ ਸੁਨਿ ਕਰਿ ਕੇਸ਼ਵਦਾਸ ਅਨੰਦਜੋ। 'ਜੈ ਜਗਦੰਬਾ' ਕਹਿ ਕਹਿ ਬੰਦਜੋ। 'ਸਫਲਹਿਗੀ ਸਭਿ ਕ੍ਰਿੱਤ ਹਮਾਰੀ। ਜਿਸ ਦਿਨ ਦਰਸ ਲੇਹੁ ਇਕ ਬਾਰੀ ॥ ੭ ॥ ਸੁਨਹੁ ਗੁਰੂ ਜੀ ਅਧ* ਕ੍ਰਿਤ[5] ਹੋਈ। ਬਿਦਤਹਿ ਜਿਸ ਦਿਨ ਪੂਰਨ ਸੋਈ[6]। ਨੇਮ ਸਮੇਤ ਹਮਨ ਕੋ ਕਰਹੁ। ਧਯਾਨ ਜਥਾਵਤ ਨਿਤਪ੍ਰਤਿ ਧਰਹੁ ॥ ੮ ॥ ਪਠਿ ਪਠਿ ਮੰਤ੍ਰ ਹੋਮ ਹੁਇ ਜੇਤਾ। ਕਾਰਜ ਬਨਜੋਂ ਜਾਨੀਐ ਤੇਤਾ[7]। ਸੁਨਿ ਦਿਜ ਤੇ ਸਤਿਗੁਰ ਚਿਰਕਾਲਾ। ਲਗੇ ਬੈਠਿਬੇ ਤਬਹਿ ਬਿਸਾਲਾ ॥੯॥ ਦ੍ਵਾਦਸ਼ ਜਾਮਹਿ ਕੋ ਇਕ ਆਸਨ[8]। ਹੋਮ ਕਰਹਿੰ ਬਡ ਲਾਟ ਪ੍ਰਕਾਸ਼ਨਿ। ਅੰਮ੍ਰਿਤ ਵੇਲੇ ਬੈਠਨਿ ਕਰੇ। ਸੰਧਯਾ ਲਗਿ ਇਕ ਸਮ ਹੀ ਥਿਰੇ॥੧੦॥ਸਰਬ ਨਿਸਾ ਪੁਨ ਪਠਤੇ ਰਹੈਂ।ਅਗਲੇ ਦਿਵਸ ਹਮਨ ਹੀ ਚਹੈਂ।

---

[1]ਸਾਰੇ ਥਾਵਾਂ ਤੇ (ਦੇਵੀ) ਬਹੁਤ ਪੂਜੀ ਦੀ ਹੈ। [2]ਪੰਜ ਪਹਿਰ (ਰੋਜ਼ ਪੂਜਾ ਕਰਦਿਆਂ) ਨੌ ਦਿਨ ਹੋ ਗਏ ਸਨ (ਨੌਮੀ ਥਿਤ ਵਾਲੇ ਦਿਨ)। [3]ਸੁਤੇ ਹੋਏ ਸਵਾ ਪਹਿਰ ਰਾਤ ਰਹਿੰਦੀ ਉਠੇ, (ਉਸ) ਸੁਪਨੇ ਨੂੰ ਚੰਗਾ ਜਾਣਿਆ। [4]ਅੱਧੀ ਕਾਰ। [5]ਜਿਸ ਦਿਨ ਪੂਰਣਟੇਰੀ ਉਸ ਦਿਨ ਪੂਰੀ ਹੋਵੇਗੀ। [6]ਬਾਰਾਂ ਪਹਿਰ ਦਾ ਇਕ ਆਸਨ। *ਪਾ:—ਅਬ।

ਸੰਧਯਾ ਦੁਤੀ ਹੋਇ ਤਬ ਹਟੈਂ । ਦ੍ਵਾਦਸ਼ ਪਹਿਰ ਮੰਤ੍ਰ ਹੀ ਰਟੈਂ* ॥ ੧੧ ॥ ਤਥਿ ਕਿਛ ਖਾਨ ਪਾਨ ਕੋ ਕਰੈਂ । ਨਿੰਦ੍ਰਾ ਅਲਪ ਭੂਮ ਪਰ ਥਿਰੈਂ। ਚਤੁਰ ਪਹਿਰ ਬਿਸਰਾਮ ਕਰੈਤੇ । ਅੰਮ੍ਰਿਤ ਵੇਲੇ ਉਠਤਿ ਪਠੈਤੇ ॥੧੨॥ ਤਿਮ ਹੀ ਹਮਨ ਅਗਨਿ ਮਧ ਕਰੈਂ । ਚਰੂ ਸੁ ਕਰ ਪੰਕਜ ਮਹੁ ਧਰੈਂ[1] । ਦ੍ਵਾਦਸ਼ ਪਹਿਰ ਹੋਮ ਆਰੰਭਾ । ਸਕਲ ਬਿਲੱਕਤਿ ਭਏ ਅਚੰਭਾ॥੧੩॥ਮਹਾਂ ਉੱਗ੍ਰ ਤਪ ਤਾਪਨ ਕਰਿਹੀਂ।ਰੈਨ ਦਿਨਾ ਮਨ ਧ੍ਯਾਨ ਸੁ ਧਰਿਹੀਂ । ਚਤਰਭੁ ਜੀ ਮਹਿਂ ਬ੍ਰਿਤਿ ਠਹਿਰਾਈ । ਭੇ ਇਕ ਰੂਪ ਨ ਅੰਤਰ ਰਾਈ ॥ ੧੪॥ ਕੋਤਿਕ ਦਿਨ ਇਸ ਬਿਧਿ ਕੋ ਕਰਿਕੈ । ਕਰਤਿ ਪ੍ਰਸੰਨ ਚੰਡਿ ਹਿਤ ਧਰਿਕੈ । ਪੁਨ ਗੁਰ ਅਪਰ ਨੇਮ ਕੋ ਲਾਗੇ।ਸਵਾ ਜਾਮ ਜਾਮਨਿ ਤੇ ਜਾਗੇ॥੧੫॥ਦ੍ਵੈ ਘਟਿਕਾ ਮਹਿਂ ਸੌਚ ਸ਼ਨਾਨੈ । ਜਾਮ ਰਹੀ ਤੇ ਹੋਮਨਿ ਠਾਨੈਂ । ਸਵਾਜਾਮ ਦਿਨ ਆਵਹਿ ਜਾਵਦ । ਬੈਠੇ ਰਹੈਂ ਏਕ ਰਸ ਭਾਵਦ॥੧੬॥ਗਿਰ ਪਰ ਹੀ ਬਾਸਾ ਬਹੁ ਕਰੈਂ । ਆਇਂ ਕਦਾਚਿਤ ਆਨੰਦਪੁਰੇ । ਪੂਰਬ ਦੇਸ਼ ਆਦਿ ਬੰਗਾਲਾ। ਉਤ ਕੀ ਸੰਗਤਿ ਮੇਲ ਬਿਸਾਲਾ ॥੧੭॥ ਬ੍ਰਹਮਪੁੱਤ੍ਰ ਲਗਿ ਢਾਕਾ ਆਦਿ । ਪਟਲਾ ਅਰੁ ਮਖਸੂਦਾਵਾਦ । ਦਰਸ਼ਨ ਹੇਤੁ ਅਨੰਦਪੁਰਿ ਆਏ । ਅਨਿਕ ਅਕੋਰਨਿ ਅਰਪਨਿ ਲਯਾਏ ॥ ੧੮ ॥ ਆਨਿ ਅਨੰਦਪੁਰਿ ਡੇਰਾ ਕੀਨਾ । ਸਿੱਖ ਹਜ਼ਾਰਹੁ ਬਡੇ ਪ੍ਰਬੀਨਾ । ਸੁਨਜੋਂ ਸਭਿਨਿ 'ਸਤਿਗੁਰ ਗਿਰ ਪਰ ਹੈਂ। ਜਗਦੰਬਾ ਕੋ ਪੂਜਨਿ ਕਰਿਹੈਂ' ॥੧੯॥ ਲਯੋ ਮਸੰਦ ਸੰਗ ਤਥਿ ਸੰਗਤਿ । ਦਰਸ਼ਨ ਚਹੈਂ ਪ੍ਰੇਮ ਮਨ ਰੰਗਤਿ । ਗਏ ਸਕਲ ਚਲਿਕੈ ਤਿਸ ਥਾਨਾ । ਜਹਾਂ ਬਿਰਾਜਤਿ ਕ੍ਰਿਪਾਨਿਧਾਨਾ ॥ ੨੦ ॥ ਮੰਤ੍ਰ ਪਾਠ ਕਰਿ ਲੀਨਿ ਹਮਨ ਜਥਿ । ਉਠੇ ਭਵਨ ਤੇ ਆਨਿ ਪ੍ਰਭੂ ਤਥਿ।ਨਾਨਾ ਚਿੱਤ੍ਰਤਿ ਫਰਸ਼ਮਹਾਨ॥ ਬੈਠਿ ਬਿਰਾਜਤਿ ਭੇ ਤਿਸ ਥਾਨਾ ॥ ੨੧ ॥ ਹੁਕਮ ਭਯੋ 'ਸੰਗਤਿ ਅਬਿ ਆਵੈ । ਮਨੋ ਕਾਮਨਾ ਦਰਸ਼ਨ ਪਾਵੈ' । ਜਾਇ ਮੇਵਰੇ ਤੁਰਤ ਹਕਾਰੇ। ਸਹਿਤ ਮਸੰਦਨ ਸਿੱਖ ਹਜ਼ਾਰੇ॥੨੨॥ਹਰਖਤਿ ਹੁਇ ਕਰਿ ਅਨਿਕ ਅਕੋਰ।

[1]ਹੱਥ ਕਵਲ ਵਿਚ ਧਾਰਦੇ ਹਨ ਚਰੂ ।

*੧੨ ਪਹਿਰ ਯਾ ੩੬ ਘੰਟੇ ਦਾ ਇਕ ਆਸਨ, ਬਿਨਾ ਨਿੰਦ੍ਰਾ ਤੇ ਅੰਨ ਜਲ ਦੇ ਹੋ ਸਕਣਾ ਗੁਰੂ ਜੀ ਲਈ ਮੁਮਕਿਨ ਤਾਂ ਹੈ ਪਰ ਅਤਯੰਤ ਕਸ਼ਟ ਵਾਲਾ ਹੈ। ਅੱਗ ਦੇ ਸਾਹਮਣੇ ਬੈਠਣਾ, ਸਹਿਜਾਨੰਦ ਵਿਚ ਰਹਿਣ ਵਾਲ਼ੇ ਰਾਜ ਜੋਗ ਵਾਲੇ ਅਵਤਾਰ, ਜਨਮ ਤੋਂ ਸਿੱਧੀਆਂ ਦੀ ਪ੍ਰਾਪਤੀ ਵਾਲੇ ਕਿਵੇਂ ਇੰਨੇ ਕਸ਼ਟ ਵਿਚ ਨਿਜ ਨੂੰ ਪਾ ਸਕਦੇ ਹਨ ? ਕਵਿ ਜੀ ਪੰਡਤ ਜੀ ਦਾ ੩੬ ਘੰਟੇ ਨਾਲ ਬੈਠਣਾ ਨਹੀਂ ਦੱਸ ਰਹੇ ।

ਆਏ ਸ਼ੀਘ੍ਰ ਦਰਸ਼ ਕੀ ਲੋਰ।ਜੋਰਿ ਜੋਰਿ ਕਰ,ਪਗ ਸਿਰ ਧਰਿ ਧਰਿ। ਅਰਪਹਿ ਅੱਗੂ ਬੇਨਤੀ ਕਰਿ ਕਰਿ ॥ ੨੩ ॥ ਇਕ ਮਾਲੀ ਪਟਨੇ ਬਸਕੀਨ[1] ॥ ਬੰਦਤਿ ਚਰਨ ਦਰਸ ਕੋ ਕੀਨਿ । ਤਿਸ ਕੋ ਦੇਖਤਿ ਪ੍ਰਭੂ ਬਖਾਨਾ। 'ਕਜਾ ਤੁਵ ਨਿਕਟ ਭੇਂਟ ਹਿਤ ਆਨਾ?' ॥੨੪॥ 'ਮਹਾਰਾਜ ਮੈਂ ਬਾਗ ਲਗਾਯੋ। ਹਿਤ ਰਾਵਰ ਕੇ ਤਰੁਵਰ ਲਯਾਯੋ। ਉੱਤਮ ਬਡ ਰਸਾਲ ਕੋ ਅਹੈ। ਲਗਹਿ ਤਹਾਂ ਜਿਹਠਾਂ ਪ੍ਰਭੂ ਕਹੈਂ' ॥੨੫॥ ਸੁਨਿ ਸਤਿਗੁਰ ਨਿਜ ਧਨੁਖ ਸੰਭਾਰਾ। ਖੈਂਚਤਿ ਤਬਹਿ ਬਾਨ ਕੋ ਮਾਰਾ । ਸਵਾ ਕੋਸ ਪਰ ਉਤਰਨੋ ਜਾਈ । ਤਿਤ ਦਿਸ਼ਿ ਤਿਸ ਕੋ ਦੀਨਿ ਬਤਾਈ ॥ ੨੬ ॥ ਸੇਵਕ ਲੈ ਕਰਿ ਸੰਗ ਸਿਧਾਏ । ਗਡਨੋ ਤੀਰ ਜਹਿੰ ਬਾਨ ਦਿਖਾਏ। ਤਹਾਂ ਅਰੋਪਨਿ ਕੀਨਸਿ ਮਾਲੀ।ਪੂਤਿ-ਪਾਲਾ ਪੁਨ ਭਈ ਬਿਸਾਲੀ ॥੨੭॥ ਅਬਿਲੋ ਖਰਨੋ ਸੁਨਨੋ ਹਮ ਜੋਇਨਹਿ ਲੋਚਨ ਤੇ ਦੇਖਨੋ ਸੋਇ। ਸਭਿ ਸੰਗਤਿ ਕੋ ਖੁਸ਼ੀ ਬਿਸਾਲਾ । ਸਤਿਗੁਰ ਕਰਤਿ ਭਏ ਤਿਸ ਕਾਲਾ ॥ ੨੮ ॥ ਜਥਾਜੋਗ ਦੈ ਦੈ ਸਿਰੁਪਾਉ । ਪੁਰਹਿ ਕਾਮਨਾ ਭਏ ਬਿਦਾਉ । ਹੋਇ ਨਿਹਾਲ ਸੁਜਸੁ ਕੋ ਕਰਿਤੇ ਦੂਣ ਚਉਣ ਭਾਉ ਕੋ ਧਰਿਤੇ ॥ ੨੯ ॥ ਅਧਿਕ ਅਨੰਦਤਿ ਸਦਨ ਸਿਧਾਰੇ । ਜਹਿ ਕਹਿ ਗੁਰੂ ਬ੍ਰਿਤੰਤ ਉਚਾਰੇ। 'ਰਾਖਹਿ ਪੈਜ ਹਿੰਦੁਅਨਿ ਕੇਰੀ । ਤੁਰਕ ਰਾਜ ਕੀ ਜਰਾਂ ਉਖੇਰੀ ॥ ੩੦ ॥ ਕਠਨ ਅਧਿਕ ਤਪ ਤਨ ਮਹਿ ਧਾਰਨੋ । ਨਿੰਦ੍ਰਾ ਅਸਨ ਅਲਪ ਨਿਰਧਾਰਨੋ'।ਬ੍ਰਹਮ ਪੁੱਤ੍ਰ ਲਗਿ ਇਹੀ ਪ੍ਰਸੰਗਾ । ਉਚਰਤਿ ਗਮਨੇ ਲੋਕ ਨਿਸੰਗਾ ॥੩੧॥ ਇਤ ਸਤਿਗੁਰ ਨਿਤ ਪਾਠ ਕਰੈਤੇ । ਡਾਰਿ ਅਹੁਤੀ 'ਸ੍ਵਾ' ਉਚਰੈਤੇ।ਪਾਨੀ ਪੀਵਨ ਅਸਨ ਅਚਨ ਕੋ । ਸੰਜਮ ਬਿਖਮ[2] ਰੋਕ ਰਖਿ ਮਨ ਕੋ ॥ ੩੨ ॥ ਘਾਮ ਸੀਤ ਝਾਲਹਿ ਬਹੁ ਤਨ ਪਰ । ਨਾਨਾ ਭਾਂਤਿਨ ਕੇ ਸੁਖ ਪਰਹਰਿ।ਛੁਧ ਪਯਾਸ ਤੇ ਛੋਲਤਿ ਨਾਂਹੀ । ਭਏ ਜਿਤੇਂਦ੍ਰੀ ਏਕੋ ਚਾਹੀ ॥ ੩੩ ॥ ਗਿਰ ਪਰ ਬਾਸਾ ਕਰਹਿ ਘਨੇਰੇ । ਇਕ ਲਿਵਲਾਗੀ ਵਧਹਿ ਵਧੇਰੇ । ਸੁਰਤਿ ਸੰਕੋਚਿ, ਦ੍ਵਾਰ ਦਸ ਸ੍ਵਾਸ । ਕਰਹਿੰ ਟਿਕਾਵਨਿ[3] ਧਯਾਨ ਪ੍ਰਕਾਸ਼ ॥੩੪॥ ਏਕ ਰੂਪ ਹੁਇ ਅੰਤਰ ਹਰਨੋ[4] । ਸੁਰਨਿ ਬਿਖੈ ਖਰ-ਭੁਰ ਤਥਿ ਪਰਨੋ । ਸ਼ਕਤਿ ਇੰਦ੍ਰਾਨੀ ਆਦਿਕ ਜੋਈ । ਆਇ ਅਗਾਰੀ ਥਿਰ ਹ੍ਵੈ ਤੋਈ ॥ ੩੫ ॥ ਨਿਜ ਪ੍ਰਭਾਵ ਕੋ ਕਰਤਿ ਬਖਾਨੀ । 'ਹਮਰੋ ਦਰਸ

[1]ਦਾ ਵੱਸਣ ਵਾਲਾ । [2]ਕਠਨ ਸੰਜਮ ਕਰਦੇ ਹਨ । [3]ਦਸਵੇਂ ਦੁਆਰ ਸੁਆਸ ਟਿਕਾਉਂਦੇ ਹਨ । [4]ਭੇਦ ਦੂਰ ਕੀਤਾ ।

ਦੁਲਭ ਲਿਹੁ ਮਾਨੀ'। ਧਨਦ[1] ਸ਼ਕਤਿ ਨਿਜ ਕਹੈਂ ਪ੍ਰਭਾਊ। 'ਨਵ ਨਿੱਧਨ ਹਮ ਤੇ ਲਿਹੁ ਪਾਊ'॥੩੬॥ ਸਿੱਧ ਅਸ਼ਟ ਦਸ਼ ਕਰਹਿਂ ਉਚਾਰੀ। 'ਕਨੋਂ ਤੁਮ ਤਾਪ ਤਪਹੁ ਤਨ ਭਾਰੀ। ਹਮ ਸਗਰੀ ਰਾਵਰਿ ਅਨੁਸਾਰੀ। ਚਹਹੁ ਸੁ ਕਰਹਿਂ ਨ ਲਾਗ ਅਵਾਰੀ'॥੩੭॥ ਕੌਨ ਕੌਨ ਗਿਨੀਅਹਿ ਸਭਿ ਆਈ। ਤਿਨ ਦਿਸ਼ਿ ਨਹਿਂ ਗੁਰ ਦ੍ਰਿਸ਼ਟਿ ਚਲਾਈ। ਮਨ ਅਡੋਲ ਰਾਖਨੋ ਤਿਸ ਬੇਰਾ। ਚਲੇ ਪੌਨ[2] ਜਿਮ ਅਚਲ ਸੁਮੇਰਾ॥੩੭॥ਜੋ ਪ੍ਰਮੇਸ਼ੁਰੀ[3] ਆਦਿ ਸ਼ਕਤਿ ਹੈ। ਤਿਸੀ ਧਯਾਨ ਮਹਿਂ* ਚਿਤ ਅਸ਼ਕਤ ਹੈ[4]। ਜਿਸਹਿ ਅਰਾਧਹਿਂ ਸ਼ਿਵ, ਬਿਧਿ, ਬਿਸ਼ਨੂ। ਬਰਨ[5], ਕੁਬੇਰ, ਸੂਰ, ਸਸਿ, ਜਿਸ਼ਨੂ[6]॥੩੯॥ ਸ਼ਕਤਿ ਸੁਰ ਰੱਛਕ, ਭੱਛਕ ਦੁਸ਼ਟਨਿ।ਜਨ ਕੇ ਸੁਖਦਾ, ਕਟਹਿਂ ਅਰਿਸ਼ਟਨਿ[7]। ਸ਼ੇਖਸ਼ਾਇਂ ਮਹਿਂ ਜੋ ਲੈ ਭਈ[8]। ਬਿਧਿ ਕੀ ਰੱਛਨਾ ਹਿਤ ਨਿਕਸਈ ॥ ੪੦ ॥ ਮਧੁਕੈਟਭ ਕੀ ਮਰਦਨ ਕਰਤਾ। ਪੁਨ ਮਹਿਖਾਸੁਰ ਕੀ ਰਣ ਦਰਤਾ।ਧੂੰਮ੍ਰਨੈਣ ਕੀ ਪ੍ਰਾਨਨਿ ਹਰਤਾ। ਚੰਡਮੁੰਡ[9] ਕੀ ਓਜ ਨਿਵਰਤਾ। ੪੧ ॥ ਸ਼ੁੰਭ ਨਿਸ਼ੁੰਭ ਸੰਘਾਰਨ ਕਾਲੀ। ਨਾਸੈ ਅਨਗਨ ਦੁਸ਼ਟ ਕੁਚਾਲੀ। †ਜਗ ਕਰਤਾ ਪ੍ਰਿਤਪਾਲ ਬਿਸਾਲੀ। ਸਭਿ ਸੰਘਾਰਨਿ ਪ੍ਰਲੈ ਕਰਾਲੀ[10]। ੪੨ ॥ ਜਿਸ ਕੋ ਆਦਿ ਨ ਅੰਤ ਕਦਾਈ। ਕਿਸ ਤੇ ਪਾਰ ਨ ਪਾਯੋ ਜਾਈ। ਪਰਮ ਜੋਤਿ ਕੀ ਜੋਤਿ ਮਹਾਨੀ†। ਸਿਮਰੇ ਜਹਾਂ ਕਹਾਂ ਬਰ ਦਾਨੀ ॥੪੩॥

[1]ਕੁਬੇਰ ਦੀ। [2]ਪੌਣ ਚੱਲਣ ਨਾਲ। [3]ਮਹਾਂ ਮਾਇਆ। [4]ਮਗਨ, ਤਦਾਕਾਰ। [5]ਵਰੁਣ। [6]ਇੰਦ੍ਰ। [7]ਉਪੱਦ੍ਰਵ, ਕਸ਼ਟ, ਬਿਪਤਾ। [8]ਸ਼ੇਸ਼ਨਾਗ ਪਰ ਸੈਨ ਵਾਲੇ (=ਵਿਸ਼ਨੂੰ) ਵਿੱਚ ਜੋ ਲੀਨ ਹੋਈ। [9]ਨਾਮ ਦੋ ਦੈਂਤਾਂ ਦਾ। [10]ਭਯਾਨਕ ਪ੍ਰਲੈ ਕਰਨੇ ਵਾਲੀ।

*ਪਾ:—ਤਿਸ ਮਹਿਂ ਨਿਸ ਦਿਨ।

†ਹੁਣ ਇਥੋਂ ਦੇਵੀ ਨੂੰ ਅਕਾਲ ਪੁਰਖ ਦੇ ਲੱਛਣ ਦਿੱਤੇ ਜਾ ਰਹੇ ਹਨ:—ਜਗਤ ਕਰਤਾ, ਪ੍ਰਤਿਪਾਲਕ, ਸੰਘਾਰਨ ਵਾਲੀ, ਆਦਿ ਅੰਤ ਤੋਂ ਰਹਿਤ ਭਾਵ ਬੇਅੰਤ, ਪਾਰ ਤੋਂ ਰਹਿਤ ਭਾਵ ਅਪਾਰ, ਪਰਮ ਜੋਤੀ ਸਰੂਪ ਦੀ ਜੋਤ ਰੂਪ ਭਾਵ ਪ੍ਰਕਾਸ਼ ਰੂਪ। ਜੋਤ ਕਦੇ ਜੋਤੀ ਸਰੂਪ ਤੋਂ ਵੱਖਰੀ ਸ਼ਖਸੀਅਤ ਨਹੀਂ ਰੱਖਦੀ, ਸੂਰਜ ਤੇ ਧੁੱਪ ਦੋ ਸ਼ਖਸੀਅਤਾਂ ਨਹੀਂ ਹਨ। ਫਿਰ ਜਿਸਨੂੰ ਅਪਾਰ ਤੇ ਬੇਅੰਤ ਕਿਹਾ ਹੈ ਉਹ ਇਕੋ ਹੋ ਸਕਦਾ ਹੈ, ਦੋ ਨੂੰ ਅਪਾਰ ਤੇ ਬੇਅੰਤ ਕਹਿਣਾਂ ਦੋਹਾਂ ਨੂੰ ਪਾਰ ਵਾਲੇ ਤੇ ਅੰਤ ਵਾਲੇ ਕਹਿਣ ਤੁਲ ਹੈ। ਇਸ ਲਈ ਜੇ ਦੇਵੀ ਤੇ ਅਕਾਲ ਪੁਰਖ ਦੁਇ ਅਪਾਰ ਤੇ ਬੇਅੰਤ ਹਨ ਤਾਂ ਇੱਕੋ ਵਜੂਦ ਹੈ ਦੋ ਨਹੀਂ। ਜੇ ਦੋ ਹਨ ਤਾਂ ਦੋਵੇਂ ਅਪਾਰ ਤੇ ਬੇਅੰਤ ਨਹੀਂ ਹੋ ਸੱਕਦੇ, ਦੇਵੀ ਫਿਰ ਬ੍ਰਹਮਾ ਬਿਸ਼ਨੂ ਮਹੇਸ਼ ਵਾਙੂ ਇਕ ਰਚੀ ਹੋਈ ਸ਼ਖਸੀਅਤ ਕਲਪਣੀ ਪਊ।

ਤਾਂਹਿ ਅਰਾਧਨਿ ਤਤਪਰ ਹੋਇ। ਤਪਹਿਂ ਤਪਨਿ, ਜਾਵਦ ਨਹਿਂ ਜੋਇ[1]।
ਧਯਾਨ ਪਰਾਯਨ ਕਰਨਿ ਪ੍ਰਤੱਛ[2]। ਦਰਸ ਬਿਲੋਚਨ ਗੋਚਰ ਸ੍ਵੱਛ[3]॥੪੪॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁੱਤੇ ਦੇਵੀ[4] ਪ੍ਰਸੰਗ ਬਰਨਨੰ ਨਾਮ ਨਵਮੋਂ ਅੰਸੂ। ੯॥

੧੦. [ਪ੍ਰਗਟ ਹੋਣ ਦੇ ਚਿੰਨ੍ਹ]।

ਦੋਹਰਾ ॥ ਮੰਤ੍ਰ ਪਢਤਿ ਕਰਤੇ ਹਮਨ ਕਰਤਿ ਧਯਾਨ ਦਿਨ ਰੈਨ। ਕਰਨਿ ਪ੍ਰਸ਼ੰਸਾ, ਗੁਨ ਕਥਨਿ, ਕਹਹਿਂ ਸੁਨੈ ਨਹਿ ਬੈਨ ॥੧॥ ਚੌਪਈ ॥ ਕਰਤਿ ਸੁ ਬਿਧਿ ਪ੍ਰਯੋਗ[5] ਗੁਰ ਪੂਰੇ। ਸਰਬ ਪ੍ਰਕਾਰ ਤਪੇ ਤਪ ਰੂਰੇ। ਬੀਤ ਗਏ ਨਉ ਮਾਸ ਕਰੰਤੇ। ਦਸਵੇਂ ਬਿਖੈ ਅਧਿਕ ਬਿਤਵੰਤੇ[6]॥੨॥ ਫਾਗਨ ਮਾਸ ਤਥਾ ਬਿਧਿ ਕਰੈਂ। ਹੋਮਤਿ ਚਰੁ ਮੰਤ੍ਰ ਕੋ ਰਰੈਂ। ਨਿਸ ਦਿਨ ਬਾਸ ਸੈਲ ਪਰ ਕੈ ਕੈ। ਖਾਨ ਪਾਨ ਕੋ ਸੰਜਮ ਪੈਕੈ[7]॥੩॥ ਜਾਗਤਿ ਰਹੈਂ ਨੀਂਦ ਤਜਿ ਦੀਨੀ। ਏਕ ਅਰਾਧਨ ਪਰ ਮਤਿ ਭੀਨੀ। ਉਸਤਤਿ ਕਰਤਿ ਅਨੇਕ ਪ੍ਰਕਾਰਾ। ਬ੍ਰਹਮ ਕਵਚ[8] ਕੋ ਜਾਪ ਉਚਾਰਾ ॥੪॥ ਚੰਡੀ ਪਾਠ ਜਪਹਿ ਬਹੁ ਬਾਰੀ। ਨਾਮ ਹਜ਼ਾਰਹੁ ਕਰਹਿਂ ਉਚਾਰੀ। ਛੰਦ ਅਚਕੜੇ ਗ੍ਰੰਥ ਮਝਾਰਾ[9]। ਆਦਿ ਮੋਹਿਨੀ ਛੰਦ ਉਚਾਰਾ ॥ ੫ ॥ ਤਿਨ ਮਹਿ ਭਨਹਿ ਨਾਮ ਜੋ ਬ੍ਰਿੰਦਾ। ਗੁਰ ਕਵਿਤਾ ਮਹਿਂ ਬਨੇ ਬਿਲੰਦਾ। ਸੋ ਸਭਿ ਨਾਮ ਰਟਹਿ ਬਹੁ ਬਾਰੀ। ਨਮੋ ਕਰਨਿ ਤਿਨ ਮਿਗ ਉਚਾਰੀ ॥ ੬ ॥ ਜਾਨੀ ਪਰੀ ਬਿਦਤ ਅਬਿ ਹੁਇ ਹੈ। ਸਫਲ ਕਰੇਗੀ ਕ੍ਰਿਤ ਸਭਿ ਕੁਇ ਹੈਂ[10]। ਇਮ ਹੀ ਫਾਗਣ ਮਾਸ ਬਿਤਾਯੋ। ਚਢਯੋ ਚੇਤ ਸੁੰਦਰ ਦਰਸਾਯੋ॥੭॥ ਕੁਸਮਤਿ[11] ਕਾਨਨ ਭੋ ਸਭਿ ਥਾਈਂ।

---

[1]ਜਦ ਤਕ ਨਹੀਂ ਦੇਖਦੇ (ਦਰਸ਼ਨ)। [2]ਪ੍ਰਤੱਖ ਕਰਨ ਦੇ ਧਿਆਨ ਪਰਾਇਣ ਹੋਏ। [3]ਪਵਿੱਤ੍ਰ ਦਰਸ ਨੂੰ ਨੇਤ੍ਰਾਂ ਨਾਲ ਕਰਿਆ ਚਾਹੁੰਦੇ ਹਨ। [4]ਵਿਧੀ ਸਹਿਤ ਪ੍ਰਯੋਗ। [5]ਬਹੁਤ ਬੈਠਣ ਲਗੇ। [6]ਖਾਨ ਪਾਨ ਸੰਜਮ ਦਾ ਪਾਕੇ। [7]ਦੁਰਗਾ ਦੇ ਨਾਵਾਂ ਦਾ ਮੰਤ੍ਰ। ਕਹਿੰਦੇ ਹਨ ਕਿ ਇਹ ਬ੍ਰਹਮਾਂ ਨੇ ਮਾਰਕੰਡੇ ਨੂੰ ਦੱਸਿਆ ਸੀ। ਇਹ ਅੰਗਾਂ ਦੀ ਰੱਖਿਆ ਕਰਨ ਵਾਸਤੇ ਹੈ। ਤੰਤ੍ਰ ਸ਼ਾਸਤ੍ਰਾਂ ਵਿਚ ਸਰੀਰ ਦੇ ਅੱਠ ਅੱਠ ਅੰਗਾਂ ਦੀ ਰੱਖਿਆ ਵਾਸਤੇ ਅੱਠ ਅੱਠ ਮੰਤ੍ਰ ਪੜ੍ਹੇ ਜਾਂਦੇ ਹਨ, ਜਿਨ੍ਹਾਂ ਨੂੰ ਕਵਚ ਆਖਦੇ ਹਨ। [8]ਪਾਰਸ ਨਾਥ ਗ੍ਰੰਥ ਵਲ ਇਸ਼ਾਰਾ ਹੈ ਜਿੱਥੇ ਅਚਕੜੇ ਛੰਦ ਵਿਚ ਦੇਵੀ ਦੇ ਨਾਮ ਆਏ ਹਨ। ਅਚਕੜਾ ਇਕ ਛੰਦ ਦਾ ਨਾਮ ਹੈ ਜਿਸ ਵਿਚ ਚਾਰ ਰਗਣ ਇਕ ਤੁਕ ਵਿਚ ਹੁੰਦੇ ਹਨ (ऽ।ऽ ऽ।ऽ ऽ।ऽ ऽ।ऽ)। ਯਥਾ:—ਭੈਰਵੀ ਭੈਹਰੀ ਭੁਚਰਾ ਭਾਵਨੀ ॥ ਤ੍ਰਿੱਕਣਾ ਚਰਪਟਾ ਚਾਵੜਾ ਮਾਨਵੀ॥ਜੋਬਨਾ ਜੋਕਰੀ ਜੰਭਰੀ ਜਾਲਪਾ ॥ ਤੋਤਲਾ ਤ੍ਰੈਦਲਾ ਦੰਤਲੀ ਕਾਲਕਾ [ਪਾਰਸ ਨਾਥ ੬ ੯ ॥]। [9]ਸਾਰੀ ਕ੍ਰਿਤ ਨੂੰ ਸਫ਼ਲ ਕਰੇਗੀ। [10]ਭਾਵ ਫੁੱਲ ਖਿੜ ਪਏ।

ਭੌਰ ਗੁੰਜਾਰਤਿ ਹੈਂ ਸਮੁਦਾਈ। ਫੂਲ ਪ੍ਰਫੁੱਲਸ਼ਤਿ ਥਰਨ ਥਰਨ ਕੇ। ਭਾਸਤਿ ਚਾਰੁ[1]ਅਕਾਰ ਤਰਨਿ ਕੇ[2]॥੮॥ਊਚੇ ਗਿਰ ਕੇ ਸ਼ਿਖਰ ਸਥਿਰ ਹੈਂ। ਅਵਿਲੋਕਤਿ ਤਰੁਵਰ ਤਰ ਤਰ ਹੈਂ[3]। ਮਾਸ ਇਕਾਦਸ਼ਮੋ ਤਥਿ ਆਯੋ। ਚਾਹਤਿ ਸ਼੍ਰੀ ਚੰਡੀ ਬਿਦਤਾਯੋ॥੯॥ਹਮਨ ਕਰਿਨਿ ਲਾਗੀ ਪੁਨ ਘਨੋ। ਮੇਵਾ ਅਧਿਕ ਘ੍ਰਿੱਤ ਕੇ ਸਨੋ।ਸਗਨ ਹੋਨਿ ਲਾਗੇ ਸ਼ੁਭ ਸਾਰੇ।ਲਾਟ ਦਾਹਨੀਦਿਸ਼ਾ ਉਸਾਰੇ[4] ॥ ੧੦ ॥ ਆਹੁਤਿ ਜੋ ਕਰ ਕਮਲ ਮਝਾਰੇ। ਸਮੁਖ ਆਇ ਹਿਤ ਲੈਨਿ ਅਹਾਰੇ[5]।ਇੱਤਯਾਦਿਕ ਪਿਖਿ ਬਿੱਪ੍ਰ ਪ੍ਰਬੀਨੋ।–ਹੁਇ ਹੈ ਬਿਦਤ–ਰਿਦੈ ਇਮ ਚੀਨੋ॥੧੧॥ਪ੍ਰਭੁ ਸੋਂ ਕਰੀ ਜਨਾਵਨ ਸੋਈ। 'ਕਾਜ ਸਿੱਧ ਭਾ ਬਿਲਮ ਨ ਕੋਈ। ਆਪ ਸੁਚੇਤ ਬਨਹੁ ਸਭਿ ਭਾਂਤੀ। ਬਿਦਤਹਿ ਮਾਸ ਦਿਵਸ ਕੈ ਰਾਤੀ ॥ ੧੨ ॥ ਅੱਗ੍ਰ ਥਿਰਹੁ ਧੀਰਜ ਉਰ ਧਰਨੀ। ਹਾਥਨਿ ਜੋਰਿ ਪ੍ਰਸ਼ੰਸ਼ਾ ਕਰਨੀ॥ਬਰ ਜਾਚਹੁ ਜਥਿ ਮਾਤਾ ਕਹੈ।ਕਰੋ ਮਨੋਰਥ ਜੋ ਅਬਿ ਅਹੈ॥੧੩॥ ਅਰਪਨ ਕਰਹੁ ਭੇਟ ਜੋ ਤਬੈ। ਤਮਾਰੀ ਕਰਿ ਰਾਖਹੁ ਅਬਿ ਸਬੈ'। ਸੁਨਿ ਸਤਿਗੁਰੂ ਅਨੰਦ ਉਪਾਯੋ। ਪੁਨ ਕੇਸ਼ਵ ਕੌ ਬਾਕ ਸੁਨਾਯੋ॥੧੪॥ 'ਤੁਮ ਹੀ ਹੋ ਇਕ ਓਟ ਹਮ੍ਹਾਰੀ*। ਨਿਜ ਛੱਤ੍ਰੀ ਕੇ ਦਿਜ ਰਖਵਾਰੀ। ਪਿਤਾ ਸਮਾਨ ਸਦਾ ਹੀ ਕਰਤੇ। ਬਿੱਪ੍ਰ ਸਾਰਸੁਤ ਸਭਿ ਇਮ ਧਰਤੇ॥੧੫॥ ਭੇਟ ਦੇਨ ਤੇ ਆਦਿਕ ਕਰਿਬੋ। ਸਭਿ ਤੁਮ ਹੀ ਤੇ ਕਾਰਜ ਸਰਬੋ'।ਸੁਨਿ ਦਿਜਬਰ ਬਹੁ ਪ੍ਰੇਮ ਉਪਾਯੋ। 'ਧੰਨ ਧੰਨ ਗੁਰ' ਬੈਨ ਸੁਨਾਯੋ ॥ ੧੬ ॥ 'ਤੁਰਕਨਿ ਜਰਾਂ ਉਖਾਰਨਿ ਹੇਤੁ। ਚੰਡਿ ਅਰਾਧੀ ਹੋਇ ਸੁਚੇਤ। ਇਮ ਹੀ ਕਰਤਿ ਅਮੱਸ੍ਯਾ ਆਈ।ਤਥਿ ਤੇ ਪੂਜਾ ਗੁਰੂ ਵਧਾਈ॥੧੭॥ਪਾਂਚ ਪਹਿਰ ਲੌ ਹਮਨ ਕਰੈਤੇ।

---

[1]ਸੁਹਣੇ। [2]ਸੂਰਜ ਦੀ ਸ਼ਕਲ ਦੇ।(ਅ)ਦ੍ਰਿਡ੍ਹਾਂਦੇਨਜ਼ਾਰੇ।[3]ਦੇਖਦੇ ਹਨ ਬ੍ਰਿੱਛਾਂ ਨੂੰ(ਜੋ)ਹੇਠਾਂ(ਵਲ ਨੂੰ) ਬਹੁਤੇ (ਨਜ਼ਰ ਪੈਂਦੇ ਹਨ)। [4]ਨਿਕਲਣ ਲਗੀ। [5](ਲਾਟ ਆਪ) ਸਾਹਮਣੇ ਆਕੇ ਲੈਂਦੀ ਹੈ।

*ਇਹ ਵਾਕ ਗੁਰੂ ਜੀ ਕਦ ਕਹਿ ਸਕਦੇ ਹਨ ਜਿਨ੍ਹਾਂ ਨੇ ਕਿਹਾ ਹੈ:–"ਪਾਇੰ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀਂ ਆਨਿਓ"।ਪਿੱਛੇ ਕਵਿ ਜੀ ਕਹਿ ਆਏ ਹਨ ਕਿ ਸਾਰਦਾ ਆਦਿ ਗੁਰੂ ਕੇ ਦਾਸ ਹਨ। ਦੇਖੋ ਰੁਤ ੨ ਅੰਸੁ ੩੪ ਅੰਕ ੬ ਤੇ ੭। ਤਦ ਇਕ ਜੀਵ ਨੂੰ ਕਦ ਆਪਣਾ ਆਸਰਾ ਕਹਿ ਸਕਦੇ ਹਨ। ਕੇਸ਼ਵ ਦਾਸ ਉਨ੍ਹਾਂ ਨੂੰ ਅਵਿਤਾਰ ਤੇ ਵਾਹਿਗੁਰੂ ਦਾ ਪੁੱਤ੍ਰ ਮੰਨ ਆਇਆ ਹੈ। (ਦੇਖੋ ਏਸੇ ਰੁਤ ਦਾ ਅੰਸੁ ੮ ਅੰਕ ੨੪ ਤੋਂ ੬)।ਫਿਰ ਕੇਸ਼ਵਦਾਸ ਨੇ ਕੀਹ ਖਾਸ ਗਲ ਕੀਤੀ ਹੈ ਉਹ ਗਲ ਕੋਈ ਨਹੀਂ ਆਈ। ਉੱਗ੍ਰ ਤਪ ਸੰਜਮ ਖਰਚ ਸਭ ਆਪ ਕਰ ਰਹੇ ਹਨ, ਕਿਹੜੀ ਗੱਲੋ ਐਡੀ ਵਡਿਆਈ ਦਾ ਹੱਕਦਾਰ ਹੋਗਿਆ ਹੈ। ਤੱਤੇ ਇਹ ਗੁਰਵਾਕ ਨਹੀਂ ਸਮਝਣੇ ਚਾਹੀਏ।

ਤੀਨ ਪਹਿਰ ਬਿੱਸ੍ਰਾਮ ਧਰੈਤੇ। ਪਾਛਲ ਪਖ ਨੌਰਾਤ੍ਰੇ ਆਏ। ਧਰਮੋ ਬਰਤ ਕੁਛ ਪੀਯ ਨ ਖਾਏ ॥ ੧੮ ॥ ਇਕ ਆਸਨ ਪਰ ਦਿਵਸ ਬਿਤਾਵੈਂ। ਮੰਤ੍ਰ ਸਮੇਤ ਅਹੁਤੀ ਪਾਵੈਂ। "ਜੈ ਦੇਵੀ ! ਜੈ ਚੰਡ ਕਰਾਲੀ ! ਜੈ ਜੈ ਅੰਬੇ[1] ਬਾਹੁ ਬਿਸਾਲੀ॥੧੯॥ਧਰਨੀ ਮਹਿੰ ਜਸੁ ਉੱਤਮ ਕਰਨੀ।ਕਰਨੀ[2]ਸਮ ਰਿਪੁਤਰੁ ਕੋ ਹਰਨੀ[3]।ਹਰਨੀ ਸਮ ਦ੍ਰਿਗ,ਕੰਚਨ ਬਰਨੀ[4]।ਬਰਨੀ[5] ਬੇਦਨਿ ਆਯੁਧ ਧਰਨੀ[6] ॥੨੦॥ ਭਰਨੀ[7] ਜਗਤ ਸਦਾ ਬਧ ਤਰਨੀ[8]। ਤਰਨੀ ਸਮ ਜਗ ਕਾਰਜ ਕਰਨੀ।ਕਰ ਨੀਰਜ ਤੇ ਦੁਸ਼ਟਨਿਵਰਨੀ[9]।[10]ਵਰਨੀ ਬੱਕ੍ਰ,ਸ਼ੁਭਤਿ ਆਭਰਨੀ[10]*॥੨੧॥ਨਮੋ ਨਮੋ ਤੁਵ ਪਦ ਅਰਬਿੰਦਾ। ਨਮੋ ਨਮੋ ਕੋ ਹੈ ਨ ਮਨਿੰਦਾ। ਨਮੋ ਨਮੋ ਮਧੁ ਕੈਟਭ ਮਾਰਨਿ[11]। ਨਮੋ ਨਮੋ ਪਿੰਗਾਛ[12] ਪ੍ਰਹਾਰਨਿ[13]॥੨੨॥ਨਮੋਨਮੋ ਹੋਰਾਮ[14]ਸਰੂਪਾ†।ਨਮੋ ਨਮੋ ਸ਼੍ਰੀਕ੍ਰਿਸ਼ਨਅਨੂਪਾ†। ਨਮੋ ਨਮੋ ਜਨ ਕੋ ਬਰਦਾਨੀ। ਨਮੋ ਨਮੋ ਦੁਰਗੇਧ ਭਵਾਨੀ ॥ ੨੩ ॥ ਜੈ ਜੈ ਲੋਚਨ ਲੋਹਿਤ ਕਾਲੀ[15]। ਜੈ ਦਿਰੀਬਰਾ, ਆਨਨ ਜ੍ਵਾਲੀ। ਜੈ ਜੈ ਅਸ਼ਟ ਭੁਜਾ ਬਲਵਾਲੀ। ਜੈਜੈ ਭੀਮਾ ਮੁੰਡਨਿ ਮਾਲੀ[16]॥੨੪॥ਜੈ ਜੈ ਭੱਦ੍ਰਾ ਲਘੁ ਸਸਿ ਭਾਲੀ[17]। ਭਵਾ ਭੈਹਰਾ[18] ਕ੍ਰੂਰ ਕ੍ਰਿਪਾਲੀ।ਛੂਟੇ ਸਿਰ ਪਰ ਬਾਲ ਬਿਸਾਲੀ। ਜੈ ਜੈ ਰਣ ਮਹਿੰ ਰੂਪ ਕਰਾਲੀ'॥੨੫॥ ਕਹਿੰ ਲਗਿ ਕਹੌਂ ਨਾਮ ਜਗ ਮਾਤਾ। ਸਿਮਰਤਿ ਗੁਰ ਏਕੋ ਰੰਗ ਰਾਤਾ। ਭੂਖ ਪਿਆਸਾ ਲਖੈਂ ਨ ਦੋਈ। ਇਸ ਬਿਧਿ ਪ੍ਰੇਮ ਪਰਾਇਣ ਹੋਈ ॥ ੨੬ ॥ ਉਚਰਹਿ ਉਸਤਤਿ

---

[1]ਮਾਤਾ। [2]ਹਸਤਨੀ। [3]ਵੈਰੀ ਰੂਪੀ ਬਿੱਛ ਨੂੰ ਹਥਨੀ ਵਤ ਨਾਸ਼ ਕਰਨ ਵਾਲੀ। [4]ਸੋਨੇ ਦੇ ਰੰਗ ਵਾਲੀ। [5]ਕਹੀ ਹੈ। [6]ਸ਼ਸਤ੍ਰ ਧਾਰੀ। [7]ਪੋਖਣ ਵਾਲੀ,ਪਾਲਣ ਵਾਲੀ। [8]ਜਵਾਨ ਆਯੁ ਵਾਲੀ। [9]ਹਥਾਂ ਕਵਲਾਂ ਨਾਲ ਦੁਸ਼ਟਾਂ ਦੇ ਨਾਸ਼ ਕਰਨ ਵਾਲੀ। (ਅ) (ਕਰਨੀ+ਰਜ=) (ਦੁਸ਼ਟਾਂ ਨੂੰ ਮਾਰਕੇ) ਧੂੜ ਕਰ ਦੇਣ ਵਾਲੀ। [10]ਬ੍ਰਿਮਣੀਆਂ ਟੇਢੀਆਂ ਹਨ, ਗਹਿਣੇ ਸ਼ੋਭਦੇ ਹਨ। [11]ਮਾਰਨੇ ਵਾਲੀ। [12]ਨਾਮ ਦੈਂਤ। [13]ਮਾਰਨ ਵਾਲੀ। [14]ਰਾਮਚੰਦ੍ਰ। [15]ਹੇ ਕਾਲੀ ਲਾਲ ਰੰਗ ਦੇ ਨੇਤ੍ਰਾਂ ਵਾਲੀ। [16]ਭੈ ਦਾਇਕ, (ਗਲੇ ਵਿਚ) ਸਿਰਾਂ ਦੀ ਮਾਲਾ ਵਾਲੀ। [17]ਕਲਜਾਨ ਰੂਪ ਤੇ ਮੱਥੇ ਵਿੱਚ ਛੋਟਾ ਚੰਦ੍ਰਮਾ ਹੈ ਜਿਸਦੇ। [18]ਕਲਜਾਨ ਰੂਪ ਤੇ ਭੈ ਦੂਰ ਕਰਨ ਵਾਲੀ ਯਾ ਸੰਸਾਰ ਦੇ ਭੈ ਹਰਨ ਵਾਲੀ।

*ਰਾਸ ੧ ਅੰਸੂ ੧ ਅੰਕ ੭ ਵਿੱਚ ਦੇਵੀ ਦੀ ਇਸ ਤਰ੍ਹਾਂ ਦੀ ਉਸਤਤ ਥੋੜੇ ਥੋੜੇ ਪਦਾਂ ਦੇ ਫਰਕ ਤੇ ਅੱਗੇ ਭੀ ਆ ਚੁੱਕੀ ਹੈ।

†ਰਾਮ ਤੇ ਕ੍ਰਿਸ਼ਨ ਸਰੂਪ ਕਹਿਣ ਤੋਂ ਸਾਫ ਹੈ ਕਿ ਇਹ ਕੇਵਲ ਵਿਸ਼ਨੂੰ ਜੀ ਨੂੰ ਹੀ ਇਸਤ੍ਰੀ ਲਿੰਗ ਵਿੱਚ ਵਰਣਨ ਕਰਨਾ ਹੈ।

ਅਨਿਕ ਪ੍ਰਕਾਰੀ। ਗੁਨ ਗਨ ਸਿਮਰਤਿ ਪਰਉਪਕਾਰੀ। ਹਮਨ ਕਰਤਿ ਹੈਂ ਮੰਤ੍ਰ ਉਚਾਰਤਿ। ਨਿਸ ਦਿਨ ਧਯਾਨ ਚੀਤ ਕੋ ਧਾਰਤਿ ॥ ੨੭ ॥ ਦਿਵਸ ਅਸ਼ਟਮੀ ਕੋ ਜਬਿ ਆਵਾ। ਬਾਰਿ ਬਾਰਿ ਭੂ ਚਾਲ ਜਨਾਵਾ। ਜੋਤਿਕ ਦਾਸ ਨਿਕਟ ਹਿਤ ਸੇਵਾ। ਸ਼ਾਰਤ ਕਰੀ ਤਿਨਹਿੰ ਗੁਰਦੇਵਾ ॥ ੨੮ ॥ ਪ੍ਰਭੁ ਰੁਖ ਲਖਿ ਕਰਿ ਤੁਰਤ ਸਿਧਾਰੇ। ਗਿਰਵਰ ਤੇ ਉਤਰੇ ਤਬਿ ਸਾਰੇ। ਇਕ ਦਿਜ ਦੂਜੇ ਆਪ ਗੁਸਾਈਂ। ਲੱਛਨ ਬਿਦਤਨ ਕੇ ਸਮੁਦਾਈ॥੨੯॥ ਲਖਿ ਕਰਿ ਬਿੱਪ੍ਰ ਧੀਰ ਉਰ ਹਾਲਾ। ਨਿਜ ਜੀਵਨ ਕੋ ਤ੍ਰਾਸ ਬਿਸਾਲਾ। ਮਨ ਮਹਿੰ ਗਿਨ ਕਰਿ ਗਟੀ ਅਨੇਕੂ। ਬੋਲਯੋ 'ਸੁਨੀਐ ਜਲਧਿ ਬਿਬੇਕੂ'॥੩੦॥ ਅਬਿ ਬਿਦਤਨ ਮਹਿੰ ਬਿਲਮ ਨ ਜਾਨੋ। ਜਬਿ ਸਨਮੁਖ ਹੁਇ ਰੂਪ ਬਖਾਨੋ। ਮਾਂਗਹਿ ਭੇਟ ਪ੍ਰਸੰਨ ਬਹੁ ਹੋਇ। ਦੇਨੀ ਚਹਿਯਤਿ ਹਮ ਕੋ ਸੋਇ[1] ॥ ੩੧॥ ਯਾਂਤੇ ਕਹੌਂ ਮਨੋਰਥ ਅਪਨਾ। ਜਾਗ੍ਰਤ ਹੀ ਮੁਝ ਆਯੋ ਸੁਪਨਾ। ਆਨਹੁ ਭੇਟ ਜਾਇ ਕਰਿ ਸੋਊ[2]। ਜਿਸਤੇ ਸਿੱਧ ਕਾਜ ਸਭਿ ਹੋਊ ॥ ੩੨ ॥ ਸੈਧਯਾ ਆਜ ਹੋਇ ਹੈਂ ਦਰਸ਼ਨ। ਕੈਧੌਂ ਹੋਇਂ ਪ੍ਰਭਾਤੈ ਪਰਸਨ[3]। ਇਸ ਬਿਧਿ ਭਾਖਿ ਬਾਕ ਤਿਸ ਠੌਰਾ। ਚਲਯੋ ਮਿਸਰ ਕਛੁ ਮਨ ਭਯੋ ਥੌਰਾ[4] ॥ ੩੩ ॥ ਕਰਤਿ ਉਤਾਇਲ ਉਲੰਘਤਿ ਗੈਲ। ਤਤਛਿਨ ਉਤਰਿ ਆਇ ਸਭਿ ਸੈਲ[5]। ਇਕ ਸ਼ੁਭ ਸਤਿਗੁਰ ਆਪੇ ਰਹੈ। ਅਪਰ ਨ ਖਗ ਮਿਗ ਕੋ ਤਹਿੰ ਲਹੈ ॥ ੩੪ ॥ ਬੀਤਯੋ ਦਿਵਸ ਪ੍ਰਭੂ ਅਨੁਰਾਗੇ। ਪਰੀ ਜਾਮਨੀ ਏਕਲ ਜਾਗੇ। ਪੰਚ ਕੋਸ ਲਗਿ ਜੀਵ ਨ ਕੋਊ। ਬਿਦਤਨਿ ਰਿਦੈ ਪ੍ਰਤੀਖਤਿ ਸੋਊ॥੩੫॥ ਮੰਤ੍ਰ ਪਠਤਿ ਹੈਂ ਹਮਨ ਕਰੈਤੇ। ਇਕ ਆਸਨ ਪਰ ਸੁਚਿਤ ਥਿਰੈਤੇ। ਬਹੁਰ ਪ੍ਰਭਾਤਿ ਭਈ ਜਬਿ ਆਇ। ਆਦਿਤ ਵਾਰ ਅਦਿਤ ਉਦਤਾਇ[6] ॥ ੩੬ ॥ ਭਯੋ ਪ੍ਰਕਾਸ਼ ਅਪੂਰਬ ਹੇਰਾ। ਗਰਜਯੋ ਸ਼ਬਦ ਅਕਾਸ਼ ਬਡੇਰਾ। ਤੜਿਤਾ ਸਮ ਥਰਕਤਿ ਦਰਸਾਵੈ। ਬਾਰਿ ਬਾਰਿ ਭੂ ਕੰਪਨ ਆਵੈਂ ॥ ੩੭ ॥ ਪੌਨ ਪ੍ਰਚੰਡ ਬਿਸਾਲੇ ਚਾਲਾ। ਗਰਜਤਿ ਘਨ ਕੀ ਘਟਾ ਕਰਾਲਾ। ਤੁਰਤ ਅਕਾਸ਼ ਬਿਮਲ ਹੁਇ ਗਯੋ। ਅਧਿਕ ਪ੍ਰਕਾਸ਼ ਦਸੋ ਦਿਸ਼ ਭਯੋ ॥ ੩੮ ॥ ਇਕ ਸਮ ਬੈਠੇ ਧੀਰਜ ਧਾਰੀ। ਪਠਤਿ ਮੰਤ੍ਰ ਅਰੁ ਆਹੁਤਿ ਡਾਰੀ। ਕਈ ਬਾਰ ਦਾਮਨ[7] ਸੀ ਦਮਕਤਿ। ਗਿਰ ਕੇ ਸ਼ਿਖਰ ਨਿਕਟ ਹ੍ਵੈ ਚਮਕਤਿ ॥ ੩੯ ॥

[1]ਭੇਟਾ ਲਿਆਉਣ ਦੇ ਬਹਾਨੇ ਖਿਸਕਣ ਲਗਾ ਹੈ। [2]ਸੋ ਸਾਖੀ ਦੇ ਵਾਕ ਹਨ। [3]ਬਹਾਨਾ ਬਣਾਕੇ ਬ੍ਰਾਹਮਣ ਖਿਸਕ ਗਏ ਹਨ ਸੱਚੇ। [4]ਐਤਵਾਰ ਨੂੰ ਸੂਰਜ ਉਦੇ ਹੋਇਆ। [5]ਬਿਜਲੀ।

ਕਈ ਬਾਰਿ ਘਟ ਸਮ ਬਨ ਜਾਇ। ਕੜ ਕੜ ਭੈਰਵ[1] ਨਾਦ ਉਠਾਇ।
ਕਈ ਬਾਰਿ ਸਭਿ ਕਿਛ ਹੈ ਸ਼ਾਂਤਿ।ਅਵਨੀ ਸੁੰਦਰ ਨਭ ਜਿਸ ਭਾਂਤਿ॥੪੦॥
ਰਹੈ ਅਡੋਲ,ਉਠੈ ਨਹਿ ਕੈਸੇ।ਹੋਮਹਿ ਪਠਤਿ ਮੰਤ੍ਰ ਕੋ ਤੈਸੇ।–ਅਬਿ ਪ੍ਰਗਟਹਿਗੀ–ਧਰਤਿ ਉਡੀਕੀ।–ਦਰਸ਼ਨ ਕਰਹਿ ਦੇਵਿ ਬਿਧਿ ਨੀਕੀ–॥੪੧॥
ਦੋਹਰਾ ॥ ਢਰਯੋ ਦੁਪਹਿਰਾ ਇਮ ਜਬੈ ਇਕ ਰਸ ਰਹੈ ਕ੍ਰਿਪਾਲ। ਹੋਤਿ ਭਯੋ ਤ੍ਰਿਤੀਓ ਪਹਿਰ ਬਹੁਰੋ ਆਇ ਕੁੰਚਾਲ॥੪੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ ਦੇਵੀ ਪ੍ਰਸੰਗ ਬਰਨਨੰ ਨਾਮ ਦਸਮੋ ਅੰਸੂ॥੧੦॥ ੧੧. [ਦੇਵੀ ਦਾ ਪ੍ਰਗਟ ਹੋਣਾ]।
ਦੋਹਰਾ ॥ ਛੇਹ ਪਹਿਰ ਦਿਨ ਕੋ ਰਹੈ ਨੌਮੀ ਆਦਿਤਵਾਰ। ਚੇਤ ਮਾਸ ਪਖ ਸੁਕਲ ਮਹਿ ਬਿਦਤੀ ਜਗਤ ਅਧਾਰ[2] ॥ ੧ ॥ ਸ੍ਰੈਯਾ ॥ ਪੌਨ ਪ੍ਰਚੰਡ ਅਖੰਡ ਦਿਸ਼ਾ[3], ਮਹਿ ਮੰਡਲ ਮਹਿੰ ਬਡਧੂਲ ਉਡਾਈ*। ਘੋਰ ਘਟਾ ਚਹੂੰ ਓਰ ਘਨਾਘਨ ਘੋਖਤਿ ਘੋਖ ਘਨੋ ਘੁਮਡਾਈ[4]। ਦੀਰਘ ਦਾਰੁਨ ਨਾਦ ਦਸੋ ਦਿਸ਼ਿ ਯੌਂ ਕੜਕਨੋ ਤੜਿਤਾ ਤੜਫਾਈ[5]। ਏ ਸਭਿ ਲੱਛਨ ਬੀਚ ਅਕਾਸ਼ ਪ੍ਰਕਾਸ਼ ਭਏ ਡਰ ਦੇ ਸਮੁਦਾਈ[6] ॥ ੨ ॥ ਭੂਮ ਬਿਖੈ ਭੁਵਚਾਲ[7] ਬਿਸਾਲ ਕਰਾਲ ਭਯੋ ਭਯ ਦਾ ਸਮੁਦਾਈ[8]। ਡੋਲ ਡਗਾ ਮਗ ਭੋੜ ਪਹਾੜ ਦੜਾ ਦੜ ਸ਼੍ਰਿੰਗ ਟੂਟੇ ਅਧਿਕਾਈ[9]। ਸਿੰਧ ਨਦੀ[10] ਉਛਲੈਂ ਛਲਿਕੈਂ ਮਛ ਕੱਛਪ ਰਾਛਸ ਯੌਂ ਡਰਪਾਈ। ਕਾਨਨ ਤੇ ਉਖਰੇ ਤਰੁ ਦੀਰਘ ਮੂਲ ਮਹਾਂ ਦ੍ਰਿਢ ਕਾਂਡ ਬਡਾਈ[11] ॥ ੩ ॥ ਯੌਂ ਨਭ ਭੂਮ ਮੈਂ ਸ਼ੋਰ ਪਰਯੋ ਚਹੂੰ ਚੱਕਨ ਤ੍ਰਾਸ ਪ੍ਰਲੈ ਕਹੁ ਮਾਨਜੋ।ਦੀਰਘ ਨਾਦ ਸੁਨਜੋਂ ਸਭਿ ਹੂੰ ਬਿਸਮੈ–ਮਤਿ ਹੋਇ ਕਛੂ ਨਹਿ ਜਾਨਜੋਂ।–ਫੂਟ ਪਰੈ ਬ੍ਰਹਮੰਡ ਅਖੰਡ ਹੀ? ਕੈ ਬਚ ਜਾਇ? ਕਿਨੂੰ ਬਲ ਠਾਨਜੋ[12]? ਕੋ ਉਤਪਾਤ ਕੋ ਹੋਤੁ ਮਹਾਨ ਭਯਾਨ ਬਿਨਾਸ਼ ਸਮਾਨ

[1]ਭੁਜਾਨਕ। [2]ਜਗਤ ਦਾ ਆਸਰਾ ਰੂਪ। [3]ਪੌਣ ਸਭ ਦਿਸ਼ਾ ਵਿਚ ਇਕੋ ਜੇਹੀ ਤੇਜ਼ (ਹੋ ਗਈ)। [4]ਭੁਜਾਨਕ ਘਟਾ ਚਾਰ ਪਾਸਿਆਂ ਤੋਂ ਸ਼ਿਘਣੀਆਂ ਤੋਂ ਸ਼ਿਘਣੀਆਂ ਹੁੰਦੀਆਂ ਘੁੰਮ ਕੇ ਉਮਡੀਆਂ ਆ ਰਹੀਆਂ ਤੇ ਕਠੋਰ ਅਵਾਜ਼ ਨਾਲ ਗਰਜਦੀਆਂ ਹਨ। [ਘੋਰ=ਭੁਜਾਨਕ। ਘਨਾਘਨ= ਸ਼ਿਘਣੀਆਂ ਤੋਂ ਸ਼ਿਘਣੀਆਂ। ਘੋਖਤ=ਗਜਦੀਆਂ। ਘੋਖ=ਅਵਾਜ਼। ਘਨੋ=ਕਠੋਰ। ਜੋਰ ਦੀ। ਘੁਮਡਾਈ=ਘੁੰਮ ਕੇ ਉਮਡੀਆਂ। (ਅ) ਘਨਾਘਨ=ਘਨ ਤੇ ਅਘਨ=ਅਹਰਣ ਤੇ ਹਥੌੜਾ ਜਿਵੇਂ ਵੱਜਦਾ ਹੈ]। [5]ਬਿਜਲੀ ਤੜਫਕੇ ਐਉਂ ਕੜਕੀ ਕਿ ਭੁਜਾਨਕ ਨਾਦ ਹੋਇਆ। [6]ਡਰ ਦੇਣ ਵਾਲੇ ਸਾਰੇ ਲੱਛਣ.....। [7]ਭੁੰਚਾਲ। [8]ਸਾਰਿਆਂ ਨੂੰ ਡਰਾ ਦੇਣ ਵਾਲਾ। [9]ਪਹਾੜ ਡਗਮਗਾ ਕੇ ਡੋਲਦੇ ਹਨ ਮਾਨੋ (ਭੋੜ=) ਜੰਗ ਹੋ ਰਿਹਾ ਹੈ ਤੇ ਕਈ ਚੋਟੀਆਂ ਡਿੱਗ ਰਹੀਆਂ ਹਨ। [10]ਸਮੁੰਦਰ ਤੇ ਨਦੀਆਂ। [11]ਟਾਹਣੇ ਵਡੇ। [12]ਕਿਸ ਨੇ ਬਲ (ਐਸਾ) ਕੀਤਾ ਹੈ? ਕਿ ਬ੍ਰਹਮੰਡ ਹੁਣ ਬਚੇਗਾ ਕਿ ਫੁੱਟ ਹੀ ਜਾਏਗਾ?

*ਪਾ.–ਉਠਾਈ।

ਪਛਾਨਜੋ[1] ॥ ੪ ॥ ਤ੍ਰਿਭੰਗੀ ਛੰਦ ॥ ਪੂਰਾਟੀ ਜਗਰਾਨੀ, ਸਭਿ ਗੁਨ ਖਾਨੀ, ਜਨ ਬਰਦਾਨੀ, ਭੂਰ ਪ੍ਰਭਾ[2]। ਕਮਾ ਸੂਰਜ ਇੰਦੈ, ਹੈ ਨ ਮਨਿੰਦੈ, ਪਿਖਿ ਦ੍ਰਿਗ ਮੂੰਦੈ ਦੇਵ ਸਭਾ[3]।ਕਮਾ ਪਾਵਕ ਰਾਸੈ[4],ਤੜਿਤਾ ਭਾਸੈ, ਕਹਾਂ ਪ੍ਰਕਾਸੈ, ਹੈ ਸਮ ਨਾ[5]। ਕਿਹ ਨਦਰ ਨ ਠਹਿਰੈ, ਝਾਂਕਤਿ ਹਹਿਰੈ, ਅੰਗਨਿ ਥਹਿਰੈ, ਧ੍ਰਿਤ ਜਮ ਨਾ[6] ॥ ੫ ॥ ਜੁਗ ਚਰਨ ਬਿਸਾਲਾ, ਨਖਨ ਕਰਾਲਾ, ਜੰਘਨਿ ਤਾਲਾ ਤਰੁ ਜਥਾ[7]। ਕਟ ਮੈਂ ਅਲਬਾਲਾ ਹਾਡਿਨਿਮਾਲਾ[8] ਪਿਖਿ ਭੈਹਾਲਾਉਦਰ ਤਥਾ[9]।ਪ੍ਰਿਸਟੀ ਪਰ ਥਾਲਾ[10]ਲਟਕੇ ਜਾਲਾ ਦੀਰਘ ਕਾਲਾ ਰੰਗ ਸਜਾ।ਤਰੁ ਕੇ ਜਨੁ ਡਾਲਾ,ਸੁੰਡ ਕਿ ਬਮਾਲਾ,ਕੈ ਥਡ ਬਮਾਲਾ ਅਸ਼ਟ ਭੁਜਾ[11] ॥੬॥ ਗਰ ਮੈਂ ਧਰਿ ਮਾਲਾ ਮੁੰਡਨ ਜਾਲਾ[12] ਬਹੁਤ ਕਰਾਲਾ ਦਾੜ੍ਹ ਥਡੀ। ਦੰਤਨ ਕੀ ਪਾਲਾ ਖਰੀ ਕੁਢਾਲਾ, ਦੀਰਘ ਜ੍ਵਾਲਾ ਤੁੰਡ ਛਡੀ[13]। ਭ੍ਰਿਕੁਟੀਚਢਿਭਾਲਾ,ਲੋਚਨਲਾਲਾ,ਸੀਸਬਿਸਾਲਾ ਬਾਲਮਹਾਂ[14]।ਤਨ ਸਭਿ ਬਿੱਕ੍ਰਾਲਾ,ਦਿਸ਼ ਪਟਵਾਲਾ,ਕਰ ਕਰਵਾਲਾ ਲਾਹਲਹਾਂ[15]॥੭॥ਗਨ ਜੋਗਨਿ ਸੰਗਾ ਤਨ ਜਿਨ ਨੰਗਾ ਮਹਾਂ ਕੁਰੰਗਾ[16] ਨਾਚਤਿ ਹੈਂ। ਬਹੁ ਭੂਤ ਸੂ ਪ੍ਰੇਤਾ ਕੇਤਿਕ ਕੇਤਾ ਗਹਿ ਕਰ ਲੇਤਾ ਮਾਚਤਿ ਹੈਂ[17]।ਮੁਖ ਹੜ ਹੜ ਹਾਸੈਂ ਥਾਕ ਪ੍ਰਕਾਸ਼ੈਂ ਫਿਰ ਚਹੁੰ ਪਾਸੈ ਕ੍ਰੀੜ ਕਰੈਂ। ਬਹੁ ਬੀਰ ਬਿਲਾਸੈਂ ਦੋਇ ਪਚਾਸੈ[18] ਅੱਗ੍ਰ ਪ੍ਰਭਾਸੈਂ[19]ਮੋਦ ਧਰੈਂ॥੮॥ਕਰਤੀਭੁਮਚਾਲਾ[20],ਸੈਲ ਬਿਸਾਲਾ ਸ਼ਿੰਗਉ-ਤਾਲਾ[21]ਢੋਰਤਿ ਹੈ।ਗਰਜਤਿ ਰਵ[22] ਭਾਰੀ ਭੀਖਨ ਕਾਰੀਗਣਨਿ ਅਗਾਰੀ

[1]ਕਿਸੇ ਮਹਾਨ ਉਪਦ੍ਰਵ ਦੇ ਵਾਸਤੇ ਭਜਾਨਕ ਪ੍ਰਲੈ (ਆਈ) ਵਾਂਗ ਪਛਾਣਿਆ ਜਾਂਦਾ ਹੈ। [2]ਬੜੀ ਸ਼ੋਭਾ ਵਾਲੀ। [3]ਦੇਖ ਕੇ ਨੇਤ੍ਰ ਮੀਚ ਲੈਂਦੀ ਹੈ ਦੇਵਤਿਆਂ ਦੀ ਸਭਾ। [4]ਸਾਰੀਆਂ। [5]ਬਰਾਬਰ ਨਹੀਂ ਹੋ ਸਕਦੀਆਂ। [6]ਤਕਦਿਆਂ ਕਾਂਬਾ ਛਿੜਦਾ ਹੈ, ਅੰਗ ਥਿੜਕਦੇ ਹਨ, (ਐਸੇ ਕਿ) ਜਮ ਭੀ ਧੀਰਜ ਨਹੀਂ ਧਾਰ ਸਕਦਾ। (ਅ) ਧੀਰਜ ਨਹੀਂ ਜੰਮਦਾ। [7]ਤਾੜ ਬ੍ਰਿਛ ਵਾਂਙੂ ਜੰਘਾਂ। [8]ਲੱਕ ਦੇ ਚਾਰੋਂ ਪਾਸੇ ਹੱਡਾਂ ਦੀ ਮਾਲਾ ਹੈ। [9]ਤਿਵੇਂ ਪੇਟ ਭੀ (ਭਯਹਾਲਾ=) ਭਿਆਨਕ ਦਿੱਸਦਾ ਹੈ। (ਅ) ਐਸੀ ਸੂਰਤ ਵੇਖ ਕੇ) ਉਦਰ ਭਾਵ ਰਿਦਾ ਡਰ ਨਾਲ ਹਿੱਲ ਜਾਂਦਾ ਹੈ। [10]ਵਾਲ। [11]ਅੱਠ ਬਾਹਾਂ ਮਾਨੋਂ ਬ੍ਰਿਛ ਦੇ ਡਾਲ ਹਨ ਯਾ ਮਸਤ ਹਾਥੀਆਂ ਦੇ ਸੁੰਡ ਹਨ ਯਾ ਵੱਡੇ ਵੱਡੇ ਮਾਨੋਂ ਸੱਪ ਹਨ [ਸੰਸ:, ਵਜਾਲ=ਸਪ, ਮਸਤ ਹਾਥੀ]। [12]ਧਾਰੀ ਹੋਈ ਬਹੁਤੇ ਸਿਰਾਂ ਦੀ ਮਾਲਾ। [13]ਮੂੰਹ ਤੋਂ ਅੱਗਛਡ ਰਹੀ ਹੈ। [14]ਸਿਰ ਵਡਾ ਵਾਲ ਬਹੁਤੇ। [15]ਦਿਸ਼ਾਂ ਹੀ ਬਸਤ੍ਰ (ਹਨ ਭਾਵ ਨੰਗੀ ਹੈ) ਤੇ ਹੱਥ ਵਿਚ ਤਲਵਾਰ ਲਹਿ ਲਹਿ (ਕਰਦੀ ਭਾਵ ਚਮਕਦੀ) ਹੈ। [16]ਭੈੜੇ ਰੰਗ ਵਾਲੀਆਂ। [17]ਕਿਤਨਿਆਂ ਦੇ ਹਥਾਂ ਵਿਚ ਝੰਡੀਆਂ ਫੜੀਆਂ ਹਨ (ਤੇ ਓਹ ਸ਼ੋਰ) ਮਚਾਂਵਦੇ ਹਨ। (ਅ) ਪ੍ਰਕਾਸ਼ਦੇ ਹਨ। [18]ਬਵੰਜਾ ਬੀਰ। [19]ਅੱਗੇ ਪ੍ਰਕਾਸ਼ਦੇ ਹਨ। [20]ਭੂੰਚਾਲ। [21]ਉੱਚੀਆਂ ਚੋਟੀਆਂ ਨੂੰ। [22]ਆਵਾਜ਼ ਨਾਲ।

ਤੋਰਤਿ ਹੈ[1]। ਜਿਤ ਕਿਤ ਦਮਕੈਤੀ, ਜ੍ਵਾਲ ਬਮੰਤੀ,ਭੈ ਬਰਧੈਤੀ ਆਵਤਿ ਹੈ। ਕਿਲਕਿਤ ਕਿਲਕਾਰੀ ਡਾਕਨ ਡਾਰੀ[2] ਬੇਗ ਜੁ ਧਾਰੀ ਪਾਵਤਿ ਹੈਂ[3] ॥ ੯ ॥ ਦੋਹਰਾ ॥ ਕ੍ਰੀਮ ਕ੍ਰੋਖ ਤੇ ਕ੍ਰੈ ਹਰਾ[4] ਗਿਰ ਕੋ ਸਿਰ ਪਰ ਆਇ। ਖਰੀ ਭਈ 'ਬਰੰ ਬ੍ਰੂਹ[5]' ਬਚ ਊਚੇ ਕਹਨੋ ਸੁਨਾਇ ॥ ੧੦ ॥ ਚੌਪਈ ॥ 'ਜੈ ਜਗਦੰਬਾ' ਕਹਿ ਗੁਰ ਖਰੇ। ਸਕਲ ਰੂਪ ਕੋ ਦੇਖਨਿ ਕਰੇ। ਏਕ ਬਾਰ ਨਖ ਸ਼ਿਖ ਤੇ ਹੇਰਿ। ਨਮੋ ਕਰਤਿ ਚਖ ਮੀਚੇ ਫੇਰ ॥੧੧॥ ਹਾਥ ਜੋਰਿ ਸਨਮੁਖ ਹੀ ਰਹੇ। ਰਿਦੇ ਮਨੋਰਥ ਦੇਵੀ ਲਹੈਂ[6]। ਪਲਟਨੋ ਚਤਰਭੁਜੀ ਪੁਨ ਰੂਪ। ਕੰਚਨ ਬਰਨੀ ਭਈ ਅਨੂਪ ॥੧੨॥ ਚੜ੍ਹੀ ਸਿੰਘ ਪਰ ਆਯੁਧ ਧਰੇ। ਚਾਰ ਚੰਦ੍ਰ ਭਾਲਾ ਛਬਿ ਭਰੈ[7]। 'ਮਾਂਗ ਪੁੱਤ੍ਰ! ਦੈਵੋਂ ਅਬਿ ਤੋਹੀ। ਸੇਵਾ ਕਰਤਿ ਰਿਝਾਯੋ ਮੋਹੀ ॥੧੩॥ਪ੍ਰਥਮ ਪ੍ਰਤੱਗ੍ਯਾ ਸਿਮਰੌਂ ਸੋਇ। ਚਹਹੁ ਸੁ ਕਹੌਂ ਸੰਪੂਰਨ ਹੋਇ'। ਮ੍ਰਿਦੁ ਬਚ ਸੋਦ ਭਰੇ ਸੁਨਿ ਫੇਰ।ਖੋਲਿ ਬਿਲੋਚਨ ਦਰਸ਼ਨ ਹੇਰ ॥ ੧੪ ॥ 'ਦਿਹੁ ਬਰ ਮਾਤਾ ਪੰਥ ਉਪਾਵਉਂ*। ਤੁਰਕ ਰਾਜ ਕੋ ਤੇਜ ਖਪਾਵਉਂ। ਹਿੰਦੁ ਧਰਮ ਨਿਤ ਹੋਇ ਬਿਨਾਸ਼ੈ। ਜਿਹ ਬਚਾਇ ਪੁਨ ਕਰੌਂ

[1]ਕਾਲੀ (ਆਪਣੇ) ਗਣਾਂ ਨੂੰ ਅੱਗੇ ਤੋਰਦੀ ਹੈ। [2]ਡੈਣਾਂ ਦੀ ਡਾਰ। [3]ਧਮਾਲ ਪਾਉਂਦੀਆਂ ਹਨ। [4]ਭਜਾਨਕ ਰੂਪ ਵਾਲੀ ਤੇ ਭੈ ਦਾਇਕ [ਸੰਸ:, ਭੈ ਹਰਾ=ਭੈ ਹਰਨ ਵਾਲੀ। ਪੁਨਾ:—ਪੰਜਾ: ਭੈਹਰਾ=ਡਰਾਉਣੀ, ਭਜਾਨਕ]। [5]ਵਰ ਮੰਗ। [6]ਰਿਦੇ ਦਾ ਮਨੋਰਥ ਦੇਵੀ ਨੇ ਜਾਣਿਆਂ। [7]ਸੁਹਣਾ ਚੰਦ੍ਰਮਾ ਮੱਥੇ ਵਿਚ ਛਬੀ ਨੂੰ ਭਰ ਰਿਹਾ ਹੈ।

*ਬਚਿੱਤ੍ਰ ਨਾਟਕ ਵਿਚ ਸ਼੍ਰੀ ਮੁਖਵਾਕ ਹੈ ਕਿ ਅਕਾਲ ਪੁਰਖ ਨੇ ਗੁਰੂ ਜੀ ਨੂੰ ਆਪ ਸ਼ੱਦ ਕੇ ਕਿਹਾ ਕਿ ਪੰਥ ਚਲਾਓ, ਯਥਾ:—"ਤਪ ਸਾਧਤ ਹਰਿ ਮੋਹਿ ਬੁਲਾਇਓ" ਪੁਨਾ:—"ਮੈਂ ਅਪਨਾ ਸੁਤ ਤੋਹਿ ਨਿਵਾਜਾ ॥ਪੰਥ ਪ੍ਰਚੁਰ ਕਰਿਬੇ ਕਹੁ ਸਾਜਾ ॥ ਜਾਹਿ ਤਹਾਂ ਤੈ ਧਰਮ ਚਲਾਇ ॥ ਕੁਬੁਧ ਕਰਨ ਤੇ ਲੋਕ ਹਟਾਇ ॥ ੨੯ ॥" ਸਤਿਗੁਰੂ ਜੀ ਨੇ ਬਿਨੈ ਕੀਤੀ ਕਿ ਆਪ ਸਹਾਇਤਾ ਕਰੋ ਤਾਂ ਪੰਥ ਚਲ ਸਕਦਾ ਹੈ:—"ਠਾਢ ਭਇਓ ਮੈ ਜੋਰਿ ਕਰਿ ਬਚਨ ਕਹਾ ਸਿਰ ਨਜਾਇ ॥ ਪੰਥ ਚਲੈ ਤਬ ਜਗਤ ਮੈਂ ਜਬ ਤੁਮ ਕਰਹੁ ਸਹਾਇ ॥ ੩੦ ॥" ਕਵਿ ਜੀ ਦੇ ਕਥਨ ਅਨੁਸਾਰ ਗੁਰੂ ਜੀ ਨੂੰ ਪੰਥ ਚਲਾਉਣ ਦਾ ਸ਼ੌਕ ਹੈ ਤੇ ਮਾਤਾ ਕੋਲੋਂ ਆਪ ਇਸ ਲਈ ਵਰ ਮੰਗਦੇ ਹਨ। ਇਸ ਤਰ੍ਹਾਂ ਕਹਿਣ ਨਾਲ ਬਚਿੱਤ੍ਰ ਨਾਟਕ ਦੇ ਕਥਨ ਨਾਲ ਉਲਟ ਪੱਖ ਹੋ ਜਾਂਦਾ ਹੈ। ਦੁਹਾਂ ਵਿਚੋਂ ਪ੍ਰਮਾਣੀਕ ਵਾਕ ਸ਼੍ਰੀ ਮੁਖਵਾਕ ਹੈ। ਇਸ ਕਰਕੇ ਇੱਥੇ ਦੱਸਿਆ ਪ੍ਰਸੰਗ ਗ਼ਲਤ ਹੈ। ਫਿਰ ਇਹ ਦੇਵੀ ਜੋ ਅਕਾਲ ਪੁਰਖ ਦੀ ਹੀ ਸ਼ਕਤੀ ਸੀ ਉਸ ਨੂੰ ਪਤਾ ਹੋਣਾ ਚਾਹੀਦਾ ਸੀ ਕਿ ਮੇਰੇ ਮਾਲਕ ਨੇ ਆਪ ਤਾਂ ਇਹਨਾਂ ਨੂੰ ਘੱਲਿਆ ਹੈ, ਤੇ ਸਹਾਈ ਹੋਣ ਦਾ ਵਰ ਦੇਕੇ ਘੱਲਿਆ ਹੈ। ਪਤੀ ਦੇ ਵਰ ਨਾਲ ਕੁਸ਼ਤ ਹੋ ਚੁਕੇ ਨੂੰ ਮੁੜ ਆਪਣੇ ਅੱਗੇ ਕਸ਼ਟ ਤਪ ਕਰਨ ਤੇ ਪ੍ਰਾਰਥਨਾ ਕਰਾਉਣ ਵਿਚ ਦੇਵੀ ਆਪਣੇ ਮਾਲਕ ਦੀ ਅਵੱਗਜਾ ਕਰ ਰਹੀ ਹੈ। ਦੂਸਰੇ ਵਿਚਾਰ ਯੋਗ ਬਾਤ ਇਹ ਹੈ ਕਿ ਜੋ ਪੂਰੇ ਵਰ ਲੇਕੇ ਆਏ ਹਨ, ਉਹਨਾਂ ਨੂੰ ਫੇਰ ਵਰਾਂ ਦੀ ਕੀ ਲੋੜ ਬਾਕੀ ਹੈ

(ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ)

ਪ੍ਰਕਾਸ਼ੇ ॥ ੧੫ ॥ ਤੁਮ ਕਰ ਤੇ ਅਸ ਆਯੁਧ[1] ਪਾਵਉਂ। ਜਿਹ ਪਖਾਰਿ ਨਿਜ ਪੰਥ ਪਿਲਾਵੌਂ[2]। ਜਿਸ ਤੇ ਧਾਰਹਿ ਤੇਜ ਕਰਾਲਾ। ਜੀਤਹਿ ਸ਼ੱਤ੍ਰੁਨਿ ਬਲੀ ਬਿਸਾਲਾ ॥ ੧੬ ॥ ਸਦਾ ਸਹਾਇ ਪੰਥ ਕੀ ਕੀਜੈ। ਦਿਨ ਪ੍ਰਤਿ ਵਧੈ ਇਹੀ ਬਰ ਦੀਜੈ। ਤੋਹਿ ਚਰਿੱਤ ਬਸਹਿਂ ਮਨ ਮੋਰੇ। ਸਿਮਰੌਂ ਜਿਨ ਕੌ ਸੰਝ ਸਵੇਰੇ ॥ ੧੭ ॥ ਰਚਨ ਪੰਥ ਅਰੁ ਤੁਰਕਨਿ ਖੋਇ। ਕਰਹੁ ਕ੍ਰਿਪਾ ਬਰ ਦੀਜਹੁ ਦੋਇ'। ਇਮ ਸੁਨਿ ਹਸੀ ਬਾਕ ਸ਼ੁਭ ਕੀਨੋ। 'ਪੰਥ ਸਕੇਸ ਪੁੱਤ੍ਰ! ਮੈਂ ਦੀਨੋ ॥ ੧੮ ॥ ਇਸ ਮਹਿਂ ਭੇਦ ਇਤਿਕ ਰਹਿ ਗਇਉ। ਪ੍ਰਥਮ ਦਰਸ ਦ੍ਰਿਗ ਮੀਚਤਿ ਭਇਉ। ਯਾਂਤੇ ਤੁਮ ਤਨ ਤਜਾਗਨ ਪਾਛੈ[3]। ਚਾਲੀ ਬਰਸ ਬਿਤੈਂ ਜਬਿ ਆਛੈ ॥ ੧੯॥ ਵਧਹਿ ਪੰਥ ਜਗ ਵਿਖੈ ਬਿਸਾਲਾ। ਤੇਜ ਤੁਰਕ ਤਬਿ ਹਤਹਿ ਕਰਾਲਾ। ਪੂਰਨ ਹੁਇ ਅਭਿਲਾਖ ਤੁਮਾਰੀ। ਸਾਚ ਹੋਇ ਸਭਿ ਜਥਾ ਉਚਾਰੀ' ॥ ੨੦ ॥ ਨਿਜ ਕਰ ਤੇ ਸਤਿਗੁਰ ਕੌ ਦਈ। ਯਾਂਤੇ ਕਰਦ ਨਾਮ ਸ਼ਿਦਤਈ*। 'ਇਹ ਲੈ ਕਰਿ ਜਲ ਜੁਤਿ ਮਿਸ਼ਟਾਨ। ਫੇਰਨ ਕਰਹੁ ਆਪਨੇ ਪਾਨ ॥ ੨੧ ॥ ਸੂਹ ਹੋਹਿਗਾ ਸਿਦਕ ਤੁਮਾਰਾ[4]। ਹੇਰਿ ਸ਼ੱਤ੍ਰੁ ਭਾ ਜਹਿਂ ਡਰ ਧਾਰਾ। ਅਬਿ ਦੀਜਹਿ ਕੁਛ ਭੇਟ ਹਮਾਰੀ। ਹੇ ਸੁਤ! ਜਿਸ ਤੇ ਹੁਇ ਸੁਖ ਭਾਰੀ'॥੨੨॥ ਸੁਨਿ ਗੁਰ ਕਰਦ ਕਰੀ ਕਰ ਧਾਰਨ। ਹਤਿ ਨਿਜ ਤਨ ਕਿਯ ਰਕਤ ਨਿਕਾਰਨਿ। ਸੋ ਲੈ ਕਰਿ ਜਗ ਮਾਤ ਪ੍ਰਸੰਨ। ਪੁਨ ਗੁਰ ਦੇਨਿ ਭੇਟ ਕਰ ਅੰਨ[5] ॥੨੩॥ 'ਸ਼ਸਤ੍ਰੁਨਿ ਸੋਂ ਹਤਿ ਹੁਇ ਬਿਚਬਾਦੇ[6]। ਚਾਰਹੁ ਦੀਨੇ

[1]ਐਹੋ ਜਿਹਾ ਹਥਯਾਰ। [2]ਜਿਸ ਨੂੰ ਚੋਕੇ (ਪਿਲਾ ਕੇ ਲੋਕਾਂ ਨੂੰ) ਆਪਣੇ ਪੰਥ ਵਿੱਚ ਰਲਾਵਾਂ। [3]ਨੈਣ ਮੀਚਣ ਦੇ ਹੋਰ ਕਾਰਨ ਅਗਲੇ ਅੰਸੂ ਦੇ ਅੰਕ ੪੦ ਵਿਚ ਦੱਸਣਗੇ। [4]ਤੁਹਾਡਾ (ਪੰਥ) ਸਿਦਕਵਾਨ ਤੇ ਸੂਰਮਾਂ ਹੋਵੇਗਾ। [5]ਫੇਰ ਗੁਰੂ ਜੀ ਨੇ ਦੂਜੀ ਭੇਟ ਦੇਣੀ ਕੀਤੀ। (ਅ) ਇਉਂ ਭੀ ਲਾਉਂਦੇ ਹਨ:—ਫੇਰ ਗੁਰੂ ਜੀ ਨੇ ਭੇਟ ਦੇਣ ਲਈ ਦੂਜੇ ਹੱਥ ਨਾਲ (ਚੁਲੀ ਦਿੱਤੀ)। [6]ਜੋ ਜੰਗ ਵਿਚ ਮਰਨਗੇ ਸ਼ਸਤ੍ਰਾ ਨਾਲ।

*ਇਹ ਵਿਤਪਤੀ ਕਵਿ ਜੀ ਦੀ ਆਪਣੀ ਕਾਢ ਹੈ, ਅਸਲ ਵਿਚ ਕਰਦ ਪਦ ਫਾਰਸੀ 'ਕਾਰਦ' ਦਾ ਪੰਜਾਬੀ ਰੂਪ ਹੈ। ਫਾਰਸੀ ਵਿਚ ਕਾਰਦ ਇਕ ਪ੍ਰਕਾਰ ਦੀ ਛੁਰੀ ਯਾ ਇਕ ਪ੍ਰਕਾਰ ਦੇ ਮੁੜਨ ਵਾਲੇ ਚਾਕੂ ਨੂੰ ਕਹਿਦੇ ਹਨ। ਕਰਦ ਜੋ ਖਾਲਸੇ ਵਿਚ ਵਰਤੀਂਦੀ ਹੈ ਉਸਦੀ ਸ਼ਕਲ ਕ੍ਰਿਪਾਨ ਤੇ ਤਲਵਾਰ ਤੋਂ ਕੁਛ ਜੁਦਾ ਹੈ। ਦੇਖੋ ਹੇਠਲੀ ਟੂਕ, ਅੰਸੂ ੧੯ ਅੰਕ ੧੨ ਦੀ।

[ਪਛਲੇ ਪੰਨੇ ਦੀ ਬਾਕੀ ਟੂਕ]

ਸ਼੍ਰੀ ਗੁਰ ਨਾਨਕ ਦੇਵ ਜੀ ਨੇ ਭੀ ਕਿਹਾ ਹੈ 'ਢਾਢੀ ਸਚੈ ਮਹਲਿ ਖਸਮਿ ਬੁਲਾਇਆ' ਜਦ ਉਥੋਂ ਵਰ ਮਿਲਿਆ, ਫਿਰ ਸ਼੍ਰੀ ਗੁਰੂ ਨਾਨਕਦੇਵ ਜੀਨੇ ਹੋਰ ਕਿਸੇਤੋਂ ਏਥੇ ਆਕੇ ਵਰ ਨਹੀਂ ਮੰਗੇ। ਤਿਵੇਂ ਸਮੇ ਜਾਮੇ ਵਿਚ ਵਰ ਲੈਕੇ ਆਏ ਹੋਇਆਂ ਕਿਸੇ ਹੋਰਸ ਤੋਂ ਵਰ ਮੰਗਣ ਦੀ ਕੀ ਲੋੜ ਸੀ ?

ਸਾਹਿਬਜ਼ਾਦੇ। ਲਾਖਹੁ ਸਿੰਘ ਧਰਹਿੰ ਉਰ ਕ੍ਰੱਧ। ਹੁਇ ਤੁਮ ਭੇਟ ਮ੍ਰਿਤਕ ਬਿਚ ਜੁੱਧ[1]॥ ੨੪॥ ਇਮ ਬਰ ਦੇਤਿ, ਲੇਤਿ ਨਿਜ ਭੇਟ। ਤਤਛਿਨ ਅਪਨਿ ਪ੍ਰਕਾਸ਼ ਸਮੇਟਿ।ਅੰਤਰਧਾਨ ਭਈ ਜਗ ਮਾਈ।ਤਬਿ ਲੰਕੁੜੀਏ[2] ਗਿਰਾ ਅਲਾਈ ॥ ੨੫ ॥ [3]ਮਮ ਬਾਨਾ ਕਛਨੀ ਇਹੁ ਲੀਜੈ। ਅਪਨੇ ਸਰਬ ਪੰਥਮੈਂ ਦੀਜੈਂ। ਜੈਗ ਸਮੈਂ ਕੋ ਹੈ ਇਹ ਬਾਨਾ।ਧਾਂਤੇ ਹੁਇ ਹੈ ਤੇਜ ਮਹਾਨਾ ॥੨੬॥ ਪੰਥਤੁਮਾਰੇ ਬਲ ਬਿਰਧਾਊਂ।ਜੁੱਧ ਸਹਾਇ ਹੇਤੁ ਮੈਂ ਆਊਂ[4]। ਇਮ ਕਹਿ ਲੋਪ ਭਯੋ ਤਤਕਾਲਾ। ਕਰਦ ਹਾਥ ਧਰਿ ਚਿਰੇ ਕ੍ਰਿਪਾਲਾ ॥ ੨੭ ॥ ਬਰ ਲੈ ਕਰਿ ਬਹੁ ਮੁਖ ਪਰ ਲਾਲੀ। ਜਾਗਤਿ ਜੋਤਿ ਤੇਜ ਬਹੁ ਵਾਲੀ। ਨੈਤ੍ਰ ਖੁਮਾਰੀ ਸੋਂ ਚਢਿ ਰਹੇ। ਰਿਦੇ ਪ੍ਰਮੋਦ ਅਧਿਕ ਹੀ ਲਹੇ ॥੨੮॥ ਕਮਰ ਕਸੇ ਜੁਤਿ ਤਰਕਸ਼ ਅਸੀ[5]।ਹਾਥਕਮਾਨ ਕਠਨ ਅਤਿਲਸੀ[6]।ਕਰਿ ਇੱਛਾ ਪੂਰਨ ਉਠਿ ਚਲੇ । ਸਨੇ ਸਨੇ ਗਿਰਵਰ ਕੇ ਤਲੇ ॥ ੨੯॥ ਭਏ ਸ਼ਬਦ ਭੁੰਚਾਲ ਘਨੇਰੇ। ਘਨੇ ਲੋਕ ਆਨੰਦਪੁਰਿ ਕੇਰੇ।ਸੁਨਿ ਲਖਿ ਹਿਤ[7]*ਤਿਤ ਕੋ ਚਲਿ ਆਏ। ਸੈਲ ਤਰੇ ਥਿਰ ਭੇ ਸਮੁਦਾਏ ॥ ੩੦ ॥ ਧਰੇ ਸ਼ਸਤ੍ਰ ਬੈਠੇ ਭਟ ਜਹਾਂ।ਮਨੋ ਪੌਰ ਸੋ ਬਨ ਕਰਿ ਰਹਾ[8]।ਉਲੰਘ ਅਗਾਰੀ ਜਾਇ ਨ ਕੋਈ। ਸਭਿ ਕੋ ਰੋਕਤਿ ਹੈਂ ਤਹਿੰ ਸੋਈ ॥ ੩੧ ॥ ਕੇਸ਼ਵਦਾਸ ਅਗਾਰੀ ਹੋਵਾ। ਲਾਲ ਗੁਲਾਲ ਦਰਸ ਕੋ[9] ਜੋਵਾ। ਦਈ ਅਸੀਸ [10]ਸੁਖੀ ਨਿਤ ਰਹੀਅਹਿ। ਦੇਵੀ ਬਿਦਤ ਪ੍ਰਸੰਗ ਸੁ ਕਹੀਅਹਿ ॥੩੨॥ਮਨ ਬਾਂਛਤਿ ਜੈਸੇ ਬਰ ਲੀਨੋ। ਜਗਦੰਬਾ ਜਿਮ ਦਰਸ਼ਨ ਦੀਨੋ। ਕਹਨਿ ਸੁਨਨ ਜਿਮ ਆਪਸ ਮਾਂਹੀ। ਕ੍ਰਿਪਾ ਕਰਹੁ ਭਾਖਹੁ ਮੁਝ ਪਾਹੀ[11]॥੩੩॥ਸ਼੍ਰੀ ਮੁਖ ਤੇ ਤਬਿ ਸਰਬ ਸੁਨਾਯੋ। ਪ੍ਰਥਮ ਸਰੂਪ ਦਰਸ ਜਿਮ ਪਾਯੋ।[12]–ਬਰੰਬ੍ਰਹ–ਸ਼੍ਰੀ ਬਦਨ ਉਬਾਚੇ। ਤਬਿ ਹਮ ਇੱਛਤ ਚਿਤ ਕੋ ਜਾਚੇ ॥੩੪॥–ਏਵੰ[13] ਮਸਤੁ–ਕਹਿ ਭੇਟ ਸੁ ਲੈਕੈ। ਅੰਤਰ ਧਯਾਨ ਭਈ ਬਰ ਦੈ ਕੈ। ਲਘੁ ਕ੍ਰਿਪਾਨ ਇਹੁ ਕਰ ਤੇ ਦੀਨਿ।ਅਤਿ ਅਨੰਦ ਤੇ ਸਿਰ ਧਰਿ ਲੀਨਿ ॥ ੩੫ ॥ ਬਿੱਪ੍ਰ ਤੁਹਾਰੀ ਕਰੁਨਾ ਪਾਇ†।

[1]ਜੁੱਧ ਵਿਚ ਮਰਕੇ ਤੁਹਾਡੀ ਭੇਟਾ ਹੋਣਗੇ। [2]ਦੇਵੀ ਦਾ ਚੋਬਦਾਰ [ਸੰਃ ਲਗੁੜ=ਚੋਬ, ਸੋਟਾ। ਲਗੁੜ ਤੋਂ ਲਗੁੜੀਆ, ਲੰਕੜੀਆ, ਲੰਕੁੜਾ, ਲੰਕੁਰਾ ਆਦਿ ਪਦ ਬਣੇ ਹਨ]। [3]ਕਿਰਪਾਨ। [4]ਚਮਕ ਰਹੀ ਹੈ। [5]ਸੁਣਕੇ ਦੇਖਣ ਲਈ। [6]ਮਾਨੋ (ਸਿਖ ਰੱਖਿਆ ਲਈ) ਭਿਉਂਢੀ ਬਣ ਰਹੇ ਹਨ। [7]ਗੁਲਾਲ ਵਤ ਦਰਸ਼ਨ (ਸ਼੍ਰੀ ਗੁਰੂ ਜੀ ਦਾ)। [8]ਇਵੇਂ ਹੀ ਹੋਵੇ [ਸੰਸਃ, ਏਵਂ ਅਸ੍ਤੁ]।

*ਪਾਃ–ਕਰਿ। †ਭਰਦਾ ਮਾਰਿਆ ਕੇਸ਼ੋਦਾਸ ਤਾਂ ਪਹਿਲੋਂ ਤੋਂ ਭੱਜਾ ਫਿਰਦਾ ਹੈ ਇਸਦੀ ਕ੍ਰਿਪਾ ਨਾਲ ਕਾਰਜ ਸਿੱਧ ਕੀਕੂੰ ਹੋਇਆ ਹੈ ?

ਕਾਰਜ ਸਿੱਧ ਭਏ ਸਮੁਦਾਇ[1]। ਇੱਤਨਾਦਿਕ ਸਭਿ ਭਨਸੋ ਪ੍ਰਸੰਗ। ਸੁਨਿ ਕੇਸ਼ਵ ਚਿਤ ਆਨੰਦ ਸੰਗ॥੩੬॥ 'ਧੰਨ ਧੰਨ ਤੁਮ ਸਤਿਗੁਰ ਪੂਰੇ। ਪਿਖਿ ਪ੍ਰੇਮਸਰੀ[1] ਦਰਸ਼ਨ ਰੂਰੇ।ਇਸ ਪ੍ਰਕਾਰ ਨਹਿੰ ਕਿਨਹੁੰਨਿਹਾਰੀ।ਭਏ ਸ਼ਕਤਿ ਜੁਤਿ ਬਡ ਅਵਤਾਰੀ ॥ ੩੭ ॥ ਕਸ਼ਟ ਅਨਿਕ ਸਹਿ ਕੈ ਤਪ ਘਾਲਾ। ਹਮਨ ਜੱਗਸ਼ ਜਿਨ ਕੀਏ ਬਿਸਾਲਾ। ਜਪ ਕੋ ਜਾਪਤਿ ਬੈਸੁ ਬਿਤਾਈ। ਕਿਨਹੁ ਨ ਇਮ ਦੇਖੀਜਗ ਮਾਈ॥੩੮॥ਕਲੀਕਾਲ ਮਹਿੰ ਦਰਸ਼ਨ ਭਯੋ। ਤੁਮ ਸਮ ਜਗ ਮਹਿੰ ਅਪਰ ਨ ਥਿਯੋ। ਸੋਢਿਬੰਸ ਅਵਿਤੰਸ਼ ਬਿਸਾਲੇ। ਕੋ ਮਹਿੰਮਾ ਕਹੀਐ ਇਸ ਕਾਲੇ ॥ ੩੯ ॥ ਅਬਿ ਚਲਿ ਅਨੰਦ ਪੁਰੇ ਆਨੰਦ। ਦਿਜ ਦੀਨਨ ਦਿਹੁ ਦਾਨ ਬਿਲੰਦ।ਪੂਰਨ ਭਈ ਸਗਲ ਅਭਿਲਾਖਾ'।ਮਹਾਂ ਮਹਾਤਮਇਮ ਦਿਜਭਾਖਾ॥੪੦॥ਲੈ ਤਿਹ ਸਾਥ ਨਾਥ ਤਬਿ ਚਲੇ।ਗਿਰਵਰ ਕੋ ਉਤਰਤਿ ਭੇ ਤਲੇ। ਬਦਨ ਬਿਸਾਲ ਲਾਲ ਹੁਇ ਰਹਸੋ। ਜੋ ਕਿਸ ਹੂੰ ਤੇ ਜਾਤਿ ਨ ਲਹਸੋ[2] ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸ਼੍ਰੀ ਦੇਵੀ ਪ੍ਰਗਟ ਹੋਨ' ਪ੍ਰਸੰਗ ਬਰਨਨੰ ਨਾਮ ਇਕਾਦਸ਼ਮੋ ਅੰਸੂ ॥ ੧੧ ॥

੧੨. [ਕੇਸ਼ੋ ਦਾਸ ਦਾ ਰੁੱਸਣਾ]।

ਦੋਹਰਾ।ਸਿਖ ਸੰਗਤਿ ਭਟ ਸ਼ਸਤ੍ਰ ਧਰਿ ਦਰਸ ਕਰਨਿ ਕੋ ਚਾਇ। ਖਰੇ ਹੁਤੇ ਪਹੁੰਚੇ ਤਹਾਂ ਬਦਨ ਜੋਤਿ ਦਿਪਤਾਇ ॥ ੧ ॥ ਚੌਪਈ ॥ ਧਾਇ ਧਾਇ ਹੁਇ ਕਰਿ ਅਗਵਾਏ। ਨਮੋ ਕਰਨ ਕੋ ਨਰ ਉਤਲਾਏ।ਦਿਪਤ ਤੇਜ[3] ਕੇ ਚਰਨਨ ਪਰੈਂ। ਦਰਸ ਅਪੂਰਬ ਗੁਰ ਕੇ ਕਰੈਂ॥੨॥ਉ*ਗ੍ਰ* ਤੌਰ ਗੁਰ ਕੋ ਤਬਿ ਦੇਖਾ। ਰਹੇ ਤੂਸ਼ਨੀ ਠਾਨਿ ਅਸ਼ੇਖਾ। ਅਦਬ ਸਾਥ ਸੁਕਚਿਤ ਹੁਇ ਦੂਰ। ਪਾਛੇ ਗਮਨੈਂ ਸੈਕਤਿ ਕੂਰ ॥੩॥ਕੇਤਿਕ ਦਿਜ ਆਸ਼ਿਖ ਕੋ ਦੇਤੇ। ਭਨਹਿ ਬਧਾਈ ਮੰਗਲ ਕੇਤੇ। ਭਏ ਤੁਰੰਗਮ ਪਰ ਅਸਵਾਰ। ਨਰ ਕਰਿ ਦਰਸ਼ਨ ਹੋਵਤਿ ਲਾਰ ॥ ੪ ॥ ਸੰਧਯਾ ਸਮੈਂ ਹੋਤਿ ਲੈ ਆਏ। ਆਨੰਦਪੁਰਿ ਮੈਂ ਹੋਤਿ ਬਧਾਏ।ਸ਼੍ਰੀ ਗੁਜਰੀ ਢਿਗ ਜਿਸ ਨਰ ਕਹਸੋ। ਚਿਤ ਮਹਿੰ ਚਹਸੋ ਪਦਾਰਥ ਲਹਸੋ॥ ੫ ॥ ਤਿਮ ਹੀ ਦੋਨਹੁੰ ਮਹਿਲ ਅਨੰਦੇ। ਧਨ ਭੂਖਨ ਦੇ ਬਸਤ੍ਰ ਬਿਲੰਦੇ।ਪੁੱਤ੍ਰ ਅਜੀਤਸਿੰਘ ਹੁਇ ਆਗੇ।ਬਿਛਰੇ ਚਿਰਕੇ ਪਿਤ ਪਗ ਲਾਗੇ॥ ੬॥ ਜਿਤ ਦੇਖਹਿੰ ਤਿਤ ਸਹਿਜ ਸੁਭਾਏ। ਲੋਕ ਹਜ਼ਾਰਹੁੰ ਸੀਸ ਨਿਵਾਏਂ। ਜ਼ੋਰਾਵਰ ਸਿੰਘ ਤਬਿ ਚਲਿ ਆਏ। ਸੰਗ ਜੁਝਾਰ ਸਿੰਘ ਹਰਖਾਏ ॥ ੭ ॥

[1]ਦੇਵੀ ਦਾ। [2]ਭਿੱਠਾ ਨਹੀਂ ਜਾਂਦਾ। [3]ਪ੍ਰਕਾਸ਼ ਦੇ ਤੇਜ ਵਾਲੇ (ਸ਼੍ਰੀ ਗੁਰੂ ਜੀ ਦੇ)। *ਪਾ:—ਔਰ।

ਬੰਦਨਕਰਤਿ ਸੈਗ ਹੀ ਚਲੇ।ਪੁਰਿ ਨਰ ਨਾਰਿਦਰਨ[1] ਹੈ ਖਲੇ।ਕਰਬੰਦਹਿ ਅਰੁ ਸੀਸ ਨਿਵਾਵਹਿੰ। ਔਰ ਤੌਰ ਪਰਖਹਿੰ ਬਿਸਮਾਵਹਿੰ ॥ ੮ ॥ ਕਹਨਿ ਸੁਨਨਿ ਕਿਹਸੋਂ ਨਹਿੰ ਕਰਿਹੀਂ।ਰਸ ਭਰਿਦ੍ਰਿਗਨਹਿੰ ਕਿਸਹੁੰ ਨਿਹਰਿਹੀਂ। ਉਦਾਸੀਨ ਸਭਿ ਸੋਂ ਰਸੁ ਏਕ। ਤੇਜ ਉਂਗ੍ ਭੇ ਜਲਧਬਿਬੇਕ ॥ ੯॥ ਪੁਰਿ ਮਹਿੰ ਮੰਗਲ ਅਨਿਕ ਪ੍ਰਕਾਰਾ। ਗੁਰ ਆਗਮਨ ਜਲਦ[2] ਜਨੁ ਭਾਰਾ। ਜਲ ਪ੍ਰਮੋਦ ਕੋ[3] ਬਹੁ ਬਰਖਾਯੋ। ਤਪਤ ਹੁਤੀ ਊਪਰ ਰਹਿ ਛਾਯੋ ॥ ੧੦ ॥ ਮੰਦਿਰ ਸੁੰਦਰ ਅੰਦਰ ਗਏ। ਚਾਰੁ ਸਿੰਘਾਸਨ ਬੈਠਤਿ ਭਏ। ਪੰਚਾਂਮ੍ਰਿਤ ਘਰਿ ਘਰਿ ਪ੍ਰਤਿ ਹੋਵਾ।ਅਤਿ ਪ੍ਰਿਯ ਗੁਰ ਕੋ ਦਰਸ਼ਨ ਜੋਵਾ ॥੧੧॥ ਆਨਿ ਕਰਾਵਤਿ ਸਿਖ ਅਰਦਾਸ। ਧਰਹਿੰ ਝੁਸ਼ਨੀ ਬੈਠਹਿੰ ਪਾਸ। ਦੀਪਕਮਾਲਾ ਸਭਿਹਿਨ ਕਰੀ।ਘਰ ਘਰ ਕੇ ਸ਼ਿਖਰਨ[4] ਪਰ ਧਰੀ॥੧੨॥ਨੌਬਤ ਬਾਜਤਿ ਦੀਰਘ ਪੌਰ। ਸੰਖ ਨਫੀਰਨਿ ਕੋ ਗਨ ਸ਼ੋਰ। ਅਤਿ ਉਤਸਵ ਭਾ ਨਗਰ ਮਝਾਰੀ। 'ਜੈ ਸਤਿਗੁਰ ਕੀ' ਕਹਿੰ ਨਰ ਨਾਰੀ ॥੧੩॥ ਖਾਨ ਪਾਨ ਕਰਿ, ਕਰਿ ਗੁਰ ਬਾਤੀ। ਸਗਰੇ ਸੁਪਤਿ ਜਥਾ ਸੁਖ ਰਾਤੀ।ਬਡੀ ਪ੍ਰਾਤਿ ਤੇ ਸਤਿਗੁਰ ਜਾਗੇ। ਸੌਚ ਸ਼ਨਾਨ ਕਰਨਿ ਪ੍ਰਭੁ ਲਾਗੇ ॥੧੪॥ ਬਸਤ੍ਰ ਸ਼ਸਤ੍ਰ ਸਭਿ ਅੰਗ ਸਜਾਏ। ਲੈਨਹਾਰ ਜੇ ਧਨ ਗਨ ਆਏ। ਸਭਿ ਕੋ ਦੀਨਸਿ ਦਾਨ ਘਨੇਰੇ। ਲੇ ਕਰਿ ਸਭਿ ਕੇ ਅਨੰਦ ਘਨੇਰੇ ॥੧੫॥ ਹੁਕਮ ਜੋਗਸ਼ ਕਰਿਬੋ ਕਹੁ ਦਯੋ।ਅਨਿਕ ਅਹਾਰ ਸਨਿਗਧੈ[5] ਭਯੋ। ਪੂਪ ਪੂਰਕਾ ਬਹੁ ਪੰਚਾਂਮ੍ਰਿਤ। ਬਿੰਪ੍ ਸਾਧ ਬੋਲੇ ਪਠਿ ਜਿਤ ਕਿਤ[6] ॥ ੧੬ ॥ ਮਨ ਭਾਵਤਿ ਭੋਜਨ ਕੋ ਖਾਯਹੁ। ਅਧਿਕ ਦਾਨ ਸਭਿਹਿਨਿ ਕਹੁ[7] ਪਾਯਹੁ।ਪਿਖਿ ਉਦਾਰਤਾ[8] ਗੁਰ ਉਰ ਕੇਰੀ। ਬਿਸਮ ਕੁਬੇਰ ਸੁਮੇਰ ਬਡੇਰੀ[9] ॥ ੧੭ ॥ 'ਜੇ ਰੁਖ ਕਰਿ ਇਤ ਕੋ ਬਲ ਧਰੈਂ।ਹਮ ਕੋ ਲਟ ਬਾਂਟਿਬੋ ਕਰੈਂ'। ਬਿੰਦ ਅਸ਼ਰਫੀ ਘਨੇ ਰਜਤ-ਪਨ। ਜਾਚਕ ਕਰੇ ਨਿਹਾਲ ਅਨਿਕ ਗਨ[10]॥੧੮॥ ਦਾਨ ਦੇਖਿ ਬਿਸਮਤਿ ਨਰ ਨਾਰੀ। ਭਯੋ ਕੁਲਾਹਲ ਪੁਰਿ ਮਹਿੰ ਭਾਰੀ।ਦਿਜ ਕੇਸ਼ਵ ਤਬਿ ਨਹੀਂ ਬੁਲਾਯੋ। ਬਿਦਤਨ ਸਮੈ ਜੁ ਉਠਿ ਕਰਿ ਆਯੋ ॥ ੧੯ ॥ ਤਿਨ ਸੁਨਿ ਅਧਿਕ ਰੁਸਬੋ ਲੀਨਾ[11]।–ਮੁਹਿ ਨ ਹਕਾਰਸੋ ਇਹੁ ਕਸ ਕੀਨਾ–। ਸ਼੍ਰੀ

---

[1]ਦਰਵਾਜ਼ਿਆਂ ਵਿਚ' [2]ਬੱਦਲ। [3]ਖੁਸ਼ੀ ਰੂਪੀ ਜਲ। [4]ਉਪਰਲੀਆਂ ਛੱਤਾਂ। [5]ਘਿਉ ਵਿਚ ਤਲਿਆ ਹੋਇਆ। [6]ਸੱਦ ਭੇਜੇ ਜਿੱਥੋਂ ਕਿੱਥੋਂ। [7]ਸਭਨਾਂ ਨੇ। [8]ਬੇਮਿਸਾਲ। [9]ਸੁਮੇਰ ਕੁਬੇਰ ਬਹੁਤ ਅਸਚਰਜ(ਹੈਰਾਨ ਕਹਿੰਦੇ ਹਨ:–)। [10]ਅਨੇਕਾਂ ਜਾਚਕਾਂ ਦੇ ਸਮੂਹ ਨਿਹਾਲ ਕੀਤੇ। [11]ਰੁੱਸਣਾ ਕੀਤਾ।

ਅੰਤਰਜਾਮੀ ਸਭਿ ਜਾਨੀ।ਨੰਦਚੰਦ ਸੋਂ ਗਿਰਾ ਬਖਾਨੀ॥੨੦॥'ਅਬਿਪੰਡਿਤ ਕੋ ਆਨਿ ਹਕਾਰੀ। ਅਸ ਕਹੁ–ਬਿਸਰ ਗਯੋ ਤਿਸ ਬਾਰੀ*'। ਸੁਨਿ ਕਰਿ ਹੁਕਮ ਗੁਰੂ ਕਹੁ ਐਸੋ। ਤਹਿੰ ਗਮਨਜੋਂ ਜਹਿੰ ਪੰਡਿਤ ਬੈਸੋ ॥੨੧॥ 'ਦਿਜ ਜੂ ! ਸਤਿਗੁਰ ਤੁਮਹਿੰ ਹਕਾਰਾ। ਸਹਿਤ ਦੱਛਨਾ ਲੇਹੁ ਅਹਾਰਾ'। ਬਿੱਪ੍ਰ ਕਹਯੋ'ਅਬਿ ਹੌਂ ਨਹਿੰ ਜਾਵੌਂ।ਨਹੀਂ ਸੁ ਭੋਜਨਮੁਖ ਮਹਿੰਪਾਵੌਂ॥੨੨॥ਪ੍ਰਥਮ ਬਿੱਪ੍ਰ ਸਿਖ ਸਾਧ ਜਿਵਾਏ। ਪਾਛੇ ਤੇ ਮੁਝ ਬੋਲਿ ਪਠਾਏ। ਸਹਿ ਨ ਜਾਇ ਬਿਪਰੀਤ ਬਡੇਰੀ। ਹੁਤੋ ਮੁੱਖਨ ਸੁਧਿ ਨਹਿੰ ਤਿਸ ਕੇਰੀ ॥੨੩॥ਕਰਮ ਜਿ ਉੱਤਮ ਜਗਤ ਮਝਾਰੀ। ਸਰਬ ਬਿਖੈ ਹਮ ਰਹਤਿ ਅਗਾਰੀ। ਅਬਿ ਪਸ਼-ਚਾਤੀ ਕਿਮ ਨਹਿੰ ਜਾਊਂ। ਅਚਉਂ ਅਸਨ ਬ੍ਰਹਮੱਤ[1] ਲਜਾਊਂ ॥ ੨੪॥ ਨਿਜ ਗੁਰ ਢਿਗ ਕਹੀਏ ਅਰਦਾਸਾ। ਦਿਜ ਨਹਿੰ ਆਇ ਤੁਮਾਰੇ ਪਾਸਾ'। ਸੁਨਿ ਕੈ ਨੰਦਚੰਦ ਕਹਿ ਬਾਨੀ। 'ਧੀਰਜ ਧਰੀਏ ਤੁਮ ਗੁਨਖਾਨੀ ॥੨੫॥ ਤਜਹੁ ਕੋਪ ਤਬਿ ਰਹੈ ਨ ਯਾਦੂ।ਅਬਿ ਤੁਮ ਚਲਿ ਕੈ ਅਚਹੁ ਪ੍ਰਸਾਦੂ।ਨਰ ਸਮਾਨ ਸਤਿਗੁਰੁ ਨ ਪਛਾਨਹੁ। ਜਗਤ ਈਸ਼ ਅਵਤਾਰ ਪ੍ਰਮਾਨਹੁ॥੨੬॥ ਤਿਨ ਸੰਗ ਰੂਸਨਿ ਕਿਮ ਬਨਿ ਆਵੈ।ਤਸ ਕਰੀਐ ਜਸ ਉਨ ਮਨ ਭਾਵੈ। ਜਾਤਿ ਹੰਕਾਰ ਕਰਹੁ ਸਭਿ ਨਾਸ਼ੀ। ਉਠਿ ਕਰਿ ਗਮਨਹੁ ਹਰਖਤਿ ਪਾਸੀ' ॥੨੭॥ ਸੁਨਿ ਬੋਲਯੋ ਦਿਜ 'ਇਮ ਨ ਉਚਰੀਅਹਿ। ਨਿਜ ਗੁਰ ਬਾਕ ਬਿਚਾਰਨਿ ਕਰੀਅਹਿ।ਦੋਸ਼ ਲਗੈ,ਬੋਲਤਿ ਹਹੁ ਜੈਸੇ।ਕਲਗੀਧਰ ਬਰਨਜੋਂ ਨਿਜ ਐਸੇ:–॥ ੨੮ ॥ ਜੋ ਹਮ ਕੋ ਪਰਮੇਸਰ ਉਚਰਿ ਹੈ ॥ ਤੇ ਸਭ ਨਰਕਿ ਕੁੰਡ ਮਹਿ ਪਰਿਹੈ ॥ ਮੋ ਕੋ ਦ ਸ ਭਵਨ ਕਾ ਜਾਨੋ ॥ ਯਾ ਮੈ ਭੇਦ ਨ ਰੰਚ ਪਛਾਨੋ ॥

ਇਕ ਤੌ ਤਿਨ ਮੁਖ ਕੌ ਪਰਮਾਨਾ। ਦੂਜੇ ਔਰ ਸੁਨਹੁ ਦੇ ਕਾਨਾ। ਜਬਿ ਪ੍ਰਗਟੀ ਚੰਡੀ ਖਲ ਖੰਡਾ। ਭੇਖ ਭਯਾਨ ਚਕਿਤ ਨਵਖੰਡਾ[2] ॥ ੨੯॥ ਤਬਿ ਧੀਰਜ ਉਰ ਰਹਯੋ ਨ ਕੋਈ। ਦੇਖਤਿ ਨੈਨ ਮੂੰਦ ਲਿਯ ਦੋਈ†।

[1]ਬ੍ਰਹਮਨ ਪੁਣਾ।[2]ਨਵਖੰਡਾਂ ਨੂੰ ਹੈਰਾਨ ਕਰਨ ਵਾਲੀ। *ਜੇ ਪੰਡਤਦੀ ਵਿਧੀ ਕਾਮਜਾਬ ਹੋਈ ਹੁੰਦੀ ਤਾਂ ਇਹ ਬ੍ਰਾਹਮਣ ਤੇ ਹੋਰ ਪੰਡਿਤ ਪਹਿਲਾਂ ਪੂਜੇ ਜਾਂਦੇ। ਸਿੱਖਾਂ ਨੂੰ ਪਹਿਲੇ ਬੁਲਾਉਣਾ ਬ੍ਰਾਹਮਣਾਂ ਨੂੰ ਭੁੱਲ ਜਾਣਾ ਇਹ ਸੂਚਕ ਹਨ ਇਸ ਗੱਲ ਦੇ ਕਿ ਬ੍ਰਾਹਮਣ ਦੀ ਰਚਾਈ ਖੇਲ ਕਾਮਜਾਬ ਨਹੀਂ ਹੋਈ। ਕਿਉਂਕਿ ਚੋਤਿਓਂ ਭੱਲਦਾ ਉਹ ਹੈ ਜਿਸਦਾ ਸਤਿਕਾਰ ਯਾ ਅਹਿਸਾਨ ਡੂੰਘੇ ਚਿੱਤ ਵਿਚ ਨਾ ਹੋਵੇ। †ਕੋਸ਼ੋ ਕਿਸ ਹੋਰ ਸਲੇ ਨਾਲ ਕਹਿ ਰਿਹਾ ਹੈ, ਆਪ ਤਾਂ ਪ੍ਰਗਟਣ ਤੋਂ ਪਹਿਲਾਂ ਹੀ ਭੱਜ ਆਯਾ ਹੈ। ਫਿਰ ਕਵਿ ਜੀ ਦੱਸ ਆਏ ਹਨ ਕਿ ਇੱਕ ਵੇਰ ਦੇਖਕੇ ਨੇਤ੍ਰ ਮੁੰਦੇ ਸਨ, ਪਹਿਲੋਂ ਹੀ ਤਾਂ ਨਹੀਂ ਮੁੰਦੇ। ਸੋ ਸਾਖੀ ਨੇ ਭੀ ਲਿਖਣਾ ਹੈ:–ਨਿਰਖੀ ਏਕ ਬਾਰ ਮੁਖ ਰਾਂਡਾ।

ਜੋ ਅਵਤਾਰ* ਹੁਤੇ ਤਿਸ ਕਾਲਾ। ਧੀਰਜ ਧਾਰਤਿ ਰਿਦੈ ਬਿਸਾਲਾ॥੩੦॥ ਯਾਂਤੇ ਮੋਹਿ ਪ੍ਰਤੀਤ ਨ ਆਵੈ। ਤੂੰ ਸਭਿ ਜਾਨੇ ਬਿਨਾਂ ਅਲਾਵੈਂ[1]।ਨੰਦ ਚੰਦ ਤਬਿ ਬਾਕ ਬਖਾਨਾ।'ਸੁਨਹੁ ਬਿੱਪ੍ਰ! ਤੁਮ ਭੇਵ ਨ ਜਾਨਾ॥੩੧॥ਤਿਸਹੀ ਤੇ ਸੰਸਾ ਉਰ ਤੋਰੇ।ਨਿਰਨੈ ਕਰਿਗੁਨੀਐ ਬਚਮੋਰੇ।ਗੁਰੂ ਭਗਤਿ ਬਪੁ ਭੇ ਅਵਤਾਰਾ[1]।ਪੂਰਬ ਰੂਪਨਕਰਹਿੰ ਉਚਾਰਾ[2]॥੩੨॥ਜਸੋਂ ਸ੍ਵਾਂਗੀਜਗ ਸ੍ਵਾਂਗਬਨਾਵੈ। ਤਸ ਕਿਰਿਆ ਕਰਿ ਤਥਾ ਅਲਾਵੈ। [3]ਸ਼ੁਕਰ ਰੂਪ ਧਰਾ ਗੁਨ ਖਾਨੀ। ਘੁਰ ਘੁਰ ਸ਼ਬਦ ਕ੍ਰਿਯਾ ਇਸ ਠਾਨੀ॥ ੩੩ ॥ ਨਰਸਿੰਘ ਰੂਪ ਬਨਾਇ ਬਹੋਰੀ।ਗਰਜ ਕ੍ਰਿਆ ਤਸ ਕਰੀ,ਨ ਔਰੀ[4] । ਤਿਸ ਬਿਧਿ ਲਖੀਅਹੁ ਗਤਿ ਇਨ ਕੇਰੀ।ਭਗਤਿ ਰੀਤਿ ਕੀ ਰਹਤਿ ਘਨੇਰੀ॥੩੪॥ ਚੁਪ ਵਾਸਤਵ ਨਹੀਂ ਲਖਾਯੋ। ਆਸ਼ੈ ਅਪਰ,ਸੁ ਨਹਿੰ ਤੁਮ ਪਾਯੋ[5]। ਬ੍ਰਹਮਾ ਵਿਸ਼ਨੁ ਰੁੱਦ੍ਰ ਮਹੀਆਨ[6]। ਇਨ ਪਰ ਤਰਕ ਕਰੀ[7] ਤਿਸ ਥਾਨ॥੩੫॥ ਤਹਾਂ ਆਪ ਕੋ ਨਹਿੰ ਇਮ[8]ਕਹਿਤੋ†।ਤੌ ਬਹੁ ਲੋਕ ਰਿਦੈ ਇਮ ਲਹਿਤੇ। ਸਭਿ ਕੋ ਤਰਕਤਿ ਭੇ ਇਸ ਥਾਂਈ। ਪਰਮੇਸ਼ੁਰਤਾ ਆਪਨਿ ਜਨਾਈ ॥੩੬॥ ਇਮ ਬਿਚਾਰ ਕਰਿ ਤਹਾਂ ਬਖਾਨਾ। ਜੋ ਅਵਤਾਰ ਸੁ ਦਾਸੁ ਸਮਾਨਾ[9]। ਨਿਜ ਸਰੂਪ ਪਰਮੇਸ਼ੁਰ ਕੇਰਾ। ਧਨਾਵਤਿ ਰਹੋ ਸੁ ਸੈਞ ਸਵੇਰਾ ॥੩੭॥ ਇਹ ਭੀ ਤਿਹ ਸਥਾਨ ਬਚ ਕਹਯੋ। ਜਿਸ ਤੇ ਆਸ਼ੈ ਬੁਧਿ ਜਨ ਲਹਯੋ।

ਇਹ ਬਿਧ ਕਰਤ ਤਪੱਸਜਾ ਭਯੋ॥ ਦ੍ਵੈ ਤੇ ਏਕ ਰੂਪ ਹ੍ਵੈ ਗਯੋ॥

॥ ੩੮ ॥ ਅਰੁ ਲੋਚਨ ਮੁੰਦਨ ਕੀ ਰੀਤਾ। ਸੋ ਸੁਨਿ ਧਰੀਅਹਿ ਚੀਤ ਪ੍ਰਤੀਤਾ। ਪ੍ਰਗਟੀ ਜਬਿ ਜਗ ਮਾਤ ਅਗਾਰੀ। ਦਰਸ਼ਨਿ ਦੇਖਿ ਹਰਖ ਭਾ ਭਾਰੀ ॥ ੩੯ ॥ ਰਿਦੈ ਬਿਚਾਰਯੋ—ਕਿਸ ਅਸ ਥਾਂਏ[10]। ਉਚਿਤ ਅੰਗ ਜਹਿੰ

[1]ਗੁਰੂ ਜੀ ਭਗਤੀ ਦਾ ਰੂਪ ਧਾਰਕੇ ਅਵਤਾਰ ਹੋਏ ਹਨ। [2](ਇਸ ਕਰਕੇ ਆਪਣੇ) ਪਹਿਲੇ (ਪਰਮੇਸ਼ੁਰ ਰੂਪ) ਦਾ ਨਾਉਂ ਨਹੀਂ ਲੈਂਦੇ। [3]ਹੁਣ ਬ੍ਰਹਮਣ ਨੂੰ ਉਸਦੇ ਘਰ ਦੇ ਪ੍ਰਮਾਣ ਦੇਂਦੇ ਹਨ। [4]ਹੋਰ ਨਾ ਕੀਤੀ। [5]ਆਸ਼ਾ ਹੋਰ ਸੀ ਸੋ ਤੈਂ ਨਹੀਂ ਪਾਇਆ। [6]ਵਡੇ। [7]ਤਰਕ ਕੀਤੀ ਹੈ (ਗੁਰੂ ਜੀ ਨੇ ਆਪਣੀ ਬਾਣੀ ਵਿਚ)। [8]ਭਾਵ ਦਾਸ਼ਾਭਾਵ ਵਿੱਚ। [9]ਸੋਹੜੇ ਅਵਤਾਰ ਹੋਏ ਹਨ (ਪ੍ਰਮੇਸ਼ੁਰ ਅੱਗੇ) ਦਾਸ ਸਮਾਨ ਹਨ। [10](ਅੰਗਾਂ ਵਿਚ ਯੋਗ) ਕੇਹੜਾ ਐਸਾ ਥਾਂ ਹੈ (ਜਿੱਥੇ ਇਸ ਦੇਵੀ ਦਾ ਰੂਪ ਬਸ਼ਾਈਏ)।

*ਇਹ ਪੰਡਤ ਦਾ ਵਦਤੋਵਜਾਘਾਤ ਯਾ ਝੂਠ ਬੋਲਨ ਤੁੱਲ ਹੈ। ਪਿਛੇ ਪੂਰੇ ਸਿਦਕ ਨਾਲ ਮੰਨ ਆਇਆ ਕਿ 'ਜਗਤ ਈਸ਼ ਤੁਮ ਦੇਵਨ ਦੇਵ' ਤਥਾ:—'ਨਰ ਲੀਲਾ ਠਾਨਹੁ ਜਗਤੇਸ਼ੁ।''ਅਬਿ ਨਿਸਚਾ ਮੇਰੇ ਮਨ ਆਯੋ' [ਅੰਸੂ ੮ ਅੰਕ ੨੪]। ਕੋਈ ਜਾਣੇ 'ਨੈਣ ਮੁੰਦਣੇ' ਨਰ ਲੀਲਾ ਤੋਂ ਬਾਹਰ ਹਨ।

†ਪਾ:—ਕਰਤੇ।

ਰੂਪ ਬਸਾਏਂ–। ਸਭਿ ਤਨ ਮਹਿੰ ਪਾਵਨ ਹੈਂ ਨੈਨਾ। ਤਹਾਂ ਬਾਸ ਦੀਨਸਿ ਗੁਨ ਐਨਾ[1] ॥੪੦॥–[2]ਪੰਚ ਅਗਾਰੀ ਟਿਕੈ ਨ ਕੋਊ। ਜੋਤਿ ਤੇਜ ਲੋਚਨ ਧਰਿ ਸੋਊ[3]।ਰਹਿਤਵਾਨਿ ਸਿਖ ਸਿੰਘ ਜੁ ਮੇਰੇ। ਦੁਸ਼ਟੈਂ ਨਸ਼ਟੈਂ ਦ੍ਰਿਸ਼ਟਿ* ਸੁ ਹੇਰੇ[4] ॥ ੪੧ ॥ ਬਹੁ ਤੁਰਕਨਿ ਸੰਗ ਏਕ ਲਰਾਊਂ। ਅਸ ਪ੍ਰਤਾਪ ਜੁਤਿ ਪੰਚ ਚਲਾਊਂ–। ਇਹ ਕਾਰਨ ਦ੍ਰਿਗ ਕਰੇ ਮਿਲਾਵਨ।ਦੇਖਿ ਦੇਵਿ ਕੋ ਬਾਸਿ ਬਸਾਵਨ[5] ॥ ੪੨ ॥ ਇਸ ਬਿਧਿ ਨੰਦ ਚੰਦ ਬਹੁ ਭਾਂਤੀ। ਕਰੀ ਅਸ਼ਰਧਾ ਦਿਜ ਉਰ ਹਾਤੀ। ਲੀਨਿ ਮਨਾਇ ਸੰਗ ਲੈ ਗਮਨਾ। ਜਹਾਂ ਬਿਰਾਜਤਿ ਸ੍ਰੀ ਗੁਰ ਭਵਨਾ ॥ ੪੩ ॥ ਕਲਗ਼ੀਧਰ ਬਡ ਆਦਰ ਦੀਨਾ। ਨਿਕਟਿ ਬਿਠਾਇ ਤੋਖ[6] ਬਹੁ ਕੀਨਾ। ਨੰਦਚੰਦ ਸਭਿ ਭਨਜੋਂ ਪ੍ਰਸੰਗਾ। ਬਾਨੀ ਛੰਦ ਸਵੈਯਨ ਸੰਗਾ ॥ ੪੪ ॥

ਸ਼੍ਰੀ ਮੁਖਵਾਕ ॥ ਸ੍ਵੈਯਾ ॥

ਜੋ ਕਛੁ ਲੇਖ ਲਿਖਿਯੋ ਬਿਧਨਾ ਸੋਊ ਪਾਈਯਤ ਮਿਸਰ ਜੂ ਸੋਕ ਨਿਵਾਰੋ ॥
ਮੋਰੋ ਕਛੂ ਅਪਰਾਧ ਨਹੀ ਗਯੋ ਯਾਦ ਤੇ ਭੂਲਿ ਨ ਕੋਪ ਚਿਤਾਰੋ ॥
ਬਾਗੋ[7] ਨਿਹਾਲੀ ਪਠੈ ਦਿਯੋਂ ਆਜ ਭਲੇ ਤੁਮ ਕੋ ਨਿਸਚੈ ਜੀਅ ਧਾਰੋ ॥
ਛੱਤ੍ਰੀ ਸਭੈ ਕ੍ਸ਼ਿਤ ਬਿੱਪਨ ਕੇ ਇਨਹੂੰ ਪੈ ਕਟਾਛ ਕ੍ਰਿਪਾ ਕੋ ਨਿਹਾਰੋ[8] ॥ ੧ ॥
ਜੁੱਧ ਜਿਤੇ ਇਨਹੀ† ਕੇ ਪ੍ਰਸਾਦਿ ਇਨ ਹੀ ਕੇ ਪ੍ਰਸਾਦਿ ਸੁ ਦਾਨ ਕਰੇ ॥ ਅਘ
ਓਘ ਟਰੇ ਇਨ ਹੀ ਕੇ ਪ੍ਰਸਾਦਿ ਇਨ ਹੀ ਕੀ ਕ੍ਰਿਪਾ ਫੁਨ ਧਾਮ ਭਰੇ ॥ ਇਨ
ਹੀ ਕੇ ਪ੍ਰਸਾਦਿ ਸੁ ਬਿੱਦਿਆ ਲਈ ਇਨ ਹੀ ਕੀ ਕ੍ਰਿਪਾ ਸਭ ਸ਼ੱਤ੍ਰੂ ਮਰੇ ॥
ਇਨ ਹੀ ਕੀ ਕ੍ਰਿਪਾ ਕੋ ਸਜੇ ਹਮ ਹੈ ਨਹੀ ਮੋ ਸੇ ਗਰੀਬ ਕਰੋਰ ਪਰੇ ॥ ੨ ॥
ਸੇਵ ਕਰੀ ਇਨ ਹੀ ਕੀ ਭਾਵਤ ਅਉਰ ਕੀ ਸੇਵ ਸੁਹਾਤ ਨ ਜੀ ਕੋ ॥
ਦਾਨ ਦੀਜੋ ਇਨ ਹੀ ਕੋ ਭਲੋ ਅਰ ਆਨ ਕੋ ਦਾਨ ਨਾ ਲਾਗਤ ਨੀਕੋ ॥

---

[1]ਭਾਵ ਗੁਰੂ ਜੀ ਨੇ। [2]ਗੁਰੂ ਜੀ ਵਿਚਾਰਦੇ ਹਨ ਕਿ:– [3]ਉਹ ਜੋਤੀ ਦਾ ਤੇਜ (ਪੰਥ) ਨੇਤ੍ਰਾਂ ਵਿੱਚ ਧਾਰਨ ਕਰੇਗਾ। [4]ਦ੍ਰਿਸ਼ਟੀ ਦੇ ਦੇਖਣ ਨਾਲ ਦੁਸ਼ਟਾਂ ਦਾ ਨਾਸ਼ ਕਰਨਗੇ। [5]ਦੇਖਕੇ ਦੇਵੀ ਨੂੰ (ਨੇਤ੍ਰਾਂ ਰੂਪ) ਘਰ ਵਿੱਚ ਬਸਾਇਆ। [6]ਪ੍ਰਸੰਨ। [7]ਭਾਵ ਗੁਰੂ ਜੀ ਨੇ ਸ੍ਵੱਯੇ ਛੰਦਾਂ ਵਿਚ ਬਾਣੀ ਰਚਕੇ ਦੱਸਿਆ ਹੈ। [8]ਪ੍ਰਸ਼ਾਕ। [9]ਛੱਤ੍ਰੀਆਂ ਦੀ ਸਾਰੀ ਕ੍ਸ਼ਿਤ (ਬੀਰਤਾ) ਬ੍ਰਾਹਮਣਾਂ ਦੇ ਵਾਸਤੇ ਹੈ; ਭਾਵ ਬ੍ਰਾਹਮਣ ਰੱਖਣਾ ਵਾਸਤੇ (ਇਸ ਕਰਕੇ ਭੀ ਤੁਹਾਨੂੰ ਵਾਜਬ ਹੈ ਕਿ) ਇਹਨਾਂ ਤੇ ਕ੍ਰਿਪਾ ਦ੍ਰਿਸ਼ਟੀ ਰੱਖਿਆ ਕਰੋ। *ਪਾ:–ਸ੍ਰਿਸ਼ਟ।

†ਇਨਹੀ ਤੋਂ ਛੱਤ੍ਰੀ ਮੁਰਾਦ ਹੈ ਤੇ ਛੱਤ੍ਰੀਆਂ ਤੋਂ ਭਾਵ ਸਿੱਖਾਂ ਦੀ ਹੈ ਜੋ ਸ਼ਸਤ੍ਰ ਧਾਰੀ ਹਨ, ਤੇ ਬ੍ਰਾਹਮਣਾਂ ਤੋਂ ਪਹਿਲਾਂ ਅੰਨ ਪਾ ਚੁਕੇ ਹਨ ਤੇ ਉਹਨਾਂ ਪਰ ਕੋਈ ਦਾਸ ਜੀ ਕੋਪ ਹੋ ਰਹੇ ਹਨ। ਜੇ ਇਹ ਵਾਕ ਬ੍ਰਾਹਮਣਾਂ ਪ੍ਰਤੀ ਹੁੰਦੇ ਤਾਂ ਸੁਣਕੇ ਮਿਸਰ ਜੀ ਨੂੰ ਚਟਪਟੀ ਨਾ ਲਗਦੀ, ਨਾ ਸੜਦੇ ਤੇ ਨਾ ਕ੍ਰੋਧ ਚੜ੍ਹਦਾ ਤੇ ਨਾ ਰੋਜ਼ੀ ਦੇ ਫਿਕਰ ਵਿੱਚ ਪੈ ਕੇ ਰੋ ਪੈਂਦੇ।

ਆਗੈ. ਫਲੈ ਇਨ ਹੀ ਕੋ ਦਯੋ ਜਗ ਮੋ ਜਸੁ ਅਉਰ ਦਯੋ ਸਭ ਫੀਕੋ ॥
ਮੋ ਗ੍ਰਹ ਮੋ ਮਨ ਤੇ ਤਨ ਤੇ ਸਿਰ ਲਉ ਧਨ ਹੈ ਸਭ ਹੀ ਇਨ ਹੀ ਕੋ ॥ ੩ ॥
ਦੋਹਰਾ ॥ ਚਟਪਟਾਇ ਚਿਤ ਮੋ ਜਰਜੋ ਤ੍ਰਿਣ ਜਿਉ[1] ਕ੍ਰੱਯਤਿ ਹੋਇ ॥
ਖੋਜ ਰੋਜ ਕੋ ਹੇਤ ਲਗ ਦਯੋ ਮਿਸਰ ਜੂ ਰੋਇ[2]* ॥੪॥

ਚੌਪਈ ॥ ਸਾਦਰ ਬਹੁਰ ਅਹਾਰ ਖਵੱਯਾ। ਦਖਨਾ ਲੱਛ ਸਵਾ ਸੁ ਰੁਪੱਯਾ। ਦਰਬ ਪਠਜੋ ਸਭਿ ਅਪਨੇ ਧਾਮ। ਰਹਜੋ ਕੁਛਕ ਗੁਰ ਢਿਗ ਬਿਸ੍ਰਾਮ॥੪੫॥ ਪੁਨ ਵਰ ਲੈਬੇ ਹੇਤੁ ਉਚਾਰਾ। 'ਸ਼੍ਰੀ ਗੁਰ ਜੀ ਹੁਇ ਪੰਥ ਤੁਮਾਰਾ। ਕਰਹਿ ਜੰਗ ਤੁਰਕਨਿ ਕੋ ਮਾਰੈ। ਬਿਜੈ ਪਾਇ ਸਭਿ ਵਸਤੁ ਸੰਭਾਰੈ॥੪੬॥ਅਵਨੀ ਰਾਜ ਕਰਹਿ ਬਹੁਤੇਰਾ। ਤਿਨ ਮਹਿੰ ਜਨਮ ਹੋਇ ਪੁਨ ਮੇਰਾ'। ਸੁਨਿ ਕਲਗ਼ੀਧਰ ਭਏ ਪ੍ਰਸੰਨ। 'ਸਿੰਘ ਬਨਨਿ ਚਾਹਜੋ ਤੂੰ ਧੰਨ ॥ ੪੭ ॥ ਤੀਨ ਵਾਰ ਹੁਇ ਪੰਥ ਮਝਾਰੀ। ਲੈ ਹੈਂ ਸਿੰਘਨ ਮਹਿੰ ਸਿਰਦਾਰੀ†'। ਇਹੁ ਬਰ ਪਾਇ ਹਰਖ ਕੋ ਧਰਿ ਕੈ। ਬਿੱਪ੍ਰ ਕਲੇਵਰ ਕੋ ਤਜਿ ਕਰਿ ਕੈ ॥੪੮॥ ਭਯੋ ਖਾਲਸੇ ਮਹਿੰ ਸਰਦਾਰ। ਹਨੇ ਤੁਰਕ ਬਹੁ ਜੰਗ ਮਝਾਰ। ਬ੍ਰਿੰਦ ਭੋਗ ਭੋਗੇ ਸੁਖ ਪਾਇ। ਕਥਾ ਬਿੱਪ੍ਰ ਕੀ ਭੀ ਇਸ ਭਾਇ‡ ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰੁਤੇ 'ਬਿੱਪ੍ਰ' ਪ੍ਰਸੰਗ ਬਰਨਨੰ ਨਾਮ ਦੁਆਦਸ਼ਮੋ ਅੰਸੂ ॥ ੧੨॥

---

[1]ਕੱਖਾਂ ਵਾਂਗੂ (ਕੱਖ ਅੱਗ ਨਾਲ ਛੇਤੀ ਭੜਕਦੇ ਹਨ)। [2]ਖੋਜ ਰੋਜ=ਨਿੱਤ ਦੀ ਪਈ ਪਿਰਤ ਦੇ (ਗੁਆਚ ਜਾਣ) ਕਾਰਨ ਬ੍ਰਾਹਮਨ ਰੋ ਪਿਆ। [ਖੋਜ=ਪੈਰਾਂ ਦੀ ਪੈਖੜ ਨਾਲ ਪੈ ਗਿਆ ਰਸਤਾ ਭਾਵ ਪਿਰਤ। ਰੋਜ=ਰੋਜ਼=ਹਰ ਦਿਨ, ਨਿੱਤਜ।] (ਅ) (ਹੁਣ ਨਵੇਂ) ਰੁਜ਼ਗਾਰ ਦੀ ਢੂੰਡ (ਕਰਨੀ ਪਏਗੀ ਇਸ) ਕਾਰਨ ਬ੍ਰਾਹਮਣ ਰੋ ਪਿਆ। [ਰੋਜ=ਰੋਜ਼ੀ, ਗੁਜ਼ਗਾਰ। ਖੋਜ=ਢੂੰਡ, ਭਾਲ]।

*ਇਸ ਤੋਂ ਸਾਫ ਪਤਾ ਲੱਗ ਰਿਹਾ ਹੈ ਕਿ ਬ੍ਰਾਹਮਣ ਦਾ ਰੁਜ਼ੀਨਾ ਬੰਦ ਹੋਇਆ ਹੈ। ਰੋਜ਼ੀਨਾ ਬੰਦ ਹੋਣਾ ਤੇ ਉਸ ਦਾ ਰੋਣਾਂ ਸੂਚਕ ਹੈ ਉਸ ਦੇ ਅਨਾਦਰ ਦਾ, ਅਨਾਦਰ ਸੂਚਕ ਇਸ ਗਲ ਦਾ ਹੈ ਕਿ ਦੇਵੀ ਪੂਗਟੀ ਨਹੀਂ। ਜੇ ਪੂਗਟੀ ਹੁੰਦੀ ਤਾਂ ਉਸ ਦੇ ਨਵੇਂ ਰੁਜ਼ੀਨੇ ਲਗਦੇ, ਨਾ ਕਿ ਅਗਲੇ ਬੀ ਬੰਦ ਹੁੰਦੇ।

†ਇਹ ਬੀ ਕਵਿ ਜੀ ਨੇ ਸ੍ਰੀ ਸਾਖੀ ਤੋਂ ਲਿਆ ਹੈ, ਸ੍ਰੀ ਸਾ: ਨੇ ਤੀਸਰੇ ਜਨਮ ਇਸ ਨੂੰ ਲਾਹੌਰ ਦਾ ਮਾਲਕ ਹੋਣਾ ਤੇ ਰਣ ਸਿੰਘ (ਰਣਜੀਤ ਸਿੰਘ) ਨਾਮ ਵਾਲਾ ਹੋਣਾ ਲਿਖਿਆ ਹੈ।

‡ਇਹ ਪਿਛਲਾ ਦੇਵੀ ਅਵਾਹਨ ਦਾ ਸਾਰਾ ਪ੍ਰਸੰਗ ਭਾਵਾ ਗੁੰਝਲਦਾਰ ਤੇ ਖੋਜ ਦਾ ਮੁਥਾਜ ਹੈ, ਇਸ ਕਰਕੇ ਇਸ ਵਿਸ਼ੇ ਤੇ ਜੋ ਖੋਜ ਕੀਤੀ ਗਈ ਹੈ ਅਗਲੇ ਪੰਨਿਆਂ ਤੇ ਦਿੱਤੀ ਹੈ। ਇਸ ਖੋਜ ਤੋਂ ਬਾਦ ਫਿਰ ਮੂਲ ਪਾਠ ਤੇਰ੍ਹਵੇਂ ਅੰਸੂ ਦਾ ਅਰੰਭ ਹੋਵੇਗਾ।

ਪਿਛੇ ਆਏ ਦੇਵੀ ਦੇ ਪ੍ਰਸੰਗ ਪੁਰ ਖੋਜ

ਦੇਵੀ [ਕਾਲੀ, ਦੁਰਗਾ, ਹਿਮ ਪੁੱਤ੍ਰੀ, ਭਵਾਨੀ ਆਦਿ]

ਦੇਵੀ ਸਬੰਧੀ ਖੋਜ ਕਰਨ ਵਿਚ ਅਸੀਂ ਇਸਦੇ ਤ੍ਰੈ ਪਹਿਲੂ ਵਿਚਾਰੇ ਹਨ:-(੧) ਦੇਵੀ ਹਿੰਦੂ ਮਤ ਦੀ ਪੂਜੀ ਜਾ ਰਹੀ ਇਕ ਪ੍ਰਸਿੱਧ ਵਜਕਤੀ ਹੈ। ਇਸ ਲਈ ਪਹਿਲੀ ਖੋਜ 'ਹਿੰਦੂ ਮਤ ਵਿਚ ਦੇਵੀ' ਦੇ ਵਿਸ਼ੇ ਪਰ ਹੋਵੇ। (੨) ਇਸਤੋਂ ਬਾਦ 'ਸਿੱਖ ਧਰਮ ਵਿਚ ਦੇਵੀ ਦੀ ਕੀਹ ਜਗਾ ਹੈ' ਇਸ ਪਰ ਖੋਜ ਕੀਤੀ ਜਾਵੇ। (੩) ਇਸਤੋਂ ਮਗਰੋਂ ਇਸ ਘਟਨਾ ਦੀ ਖੋਜ ਕੀਤੀ ਜਾਵੇ ਕਿ 'ਦਸ਼ਮੇਸ਼ ਜੀ ਨੇ ਕੋਈ ਦੇਵੀ ਨੈਣੇ ਦੇ ਟਿੱਲੇ ਉਤੇ ਪ੍ਰਗਟਾਈ ਕਿ ਨਹੀਂ ?'

ਇਸ ਤੀਸਰੇ ਵਿਸ਼ੇ ਤੇ ਜੋ ਕੁਛ ਖੋਜ ਨਾਲ ਲੱਭਾ ਹੈ ਉਸ ਨੂੰ ਬੀ ਤ੍ਰੈ ਅੰਗਾਂ ਵਿਚ ਵੰਡਕੇ ਲਿੱਖਾਂਗੇ। ਪਹਿਲੇ ਵਿਚ ਗੁਰੂ ਸਾਹਿਬ ਜੀ ਦੇ ਵਕਤ ਤੋਂ ਲਗਪਗ ਚਾਲੀ ਵਰ੍ਹੇ ਬਾਦ ਤੱਕ ਦੇ ਲੇਖਕਾਂ ਦੀ ਪੜਤਾਲ,ਫਿਰ(੨)ਲਗਪਗ ਸੰਮਤ ੧੯੪੬ ਬਿ: ਤੱਕ ਦੇ ਲੇਖਕਾਂ ਦੀ ਪੜਤਾਲ। (੩)ਫਿਰ ਉਸਦੇ ਬਾਦ ਤੋਂ ਹੁਣ ਦੇ ਜ਼ਮਾਨੇ ਤਕ ਦੇ ਲੇਖਕਾਂ ਦੀ ਪੜਤਾਲ। ਇਸ ਵਿਉਂਤ ਨੂੰ ਅੱਗੇ ਰੱਖਕੇ ਹੇਠਾਂ ਅਸੀਂ ਆਪਣੀ ਖੋਜ ਸੰਖੇਪ ਕਰਕੇ ਦੇਂਦੇ ਹਾਂ।

੧. ਹਿੰਦੂ ਮਤ ਵਿਚ ਦੇਵੀ।

ਜਿਵੇਂ ਕਿਸੇ ਬੀ ਹਿੰਦੂ ਪੂਜਯ ਵਜਕਤੀ ਦੀ ਅਸਲੀਅਤ ਖੋਜਣ ਲਗਿਆਂ ਮੁਸ਼ਕਲਾਂ ਦਾ ਸਾਹਮਣਾ ਪੈਂਦਾ ਹੈ ਤਿਵੇਂ ਦੇਵੀ ਦੀ ਅਸਲੀਅਤ ਲੱਭਣ ਦਾ ਮਾਮਲਾ ਹੈ। ਜਿੰਨਾਂ ਢੂੰਡੋ,ਲੱਭੋ, ਉਤਨੇ ਹੀ ਗੁੰਝਲ ਆਉਂਦੇ ਹਨ। ਬੜੀ ਢੂੰਡ ਭਾਲ ਦੇ ਬਾਦ ਜੋ ਕੁਛ ਸਮਝ ਗੋਚਰਾ ਖਿਆਲ ਬਨਾਉਣ ਵਲ ਪਈਏ ਤਾਂ ਜਾਪਦਾ ਹੈ ਕਿ ਆਰਯ ਕੌਮ ਦੇ ਹਿੰਦ ਵਿਚ ਆਉਣ ਤੋਂ ਪਹਿਲਾਂ ਜੋ ਕਾਲੇ ਰੰਗ ਦੇ ਅਸਲੀ ਲੋਕ ਏਥੇ ਵਸਦੇ ਸਨ ਉਨ੍ਹਾਂ ਵਿਚੋਂ ਵਿੰਧਯਾਚਲ ਪਰਬਤ ਦੇ ਕੋਈ ਵਾਸੀ 'ਕਾਲੀ' ਦੇ ਉਪਾਸਕ ਸਨ। ਕਾਲੀ ਉਨ੍ਹਾਂ ਲੋਕਾਂ ਦੀ ਪੂਜਯ ਮੂਰਤੀ ਸੀ। ਖਾਸ ਕਰ ਉਹ ਲੋਕ ਜਿੰਨ੍ਹਾਂ ਨੂੰ 'ਠੱਗ' ਆਖਦੇ ਸਨ ਇਸ ਦੇ ਉਪਾਸਕ ਸਨ। ਵਿੰਧਯਾਚਲ ਨਾਲ ਦੇਵੀ ਦਾ ਇਹ ਸੰਬੰਧ ਹਿੰਦੂ ਖਿਆਲ ਵਿਚ ਹੁਣ ਤੱਕ ਮੌਜੂਦ ਹੈ ਤੇ ਭਾਈ ਸੰਤੋਖ ਸਿੰਘ ਨੇ ਭੀ ਰਾਸ ੧੧ ਅੰਸੂ ੫੦ ਅੰਕ ੧੪ ਵਿਚ ਲਿਖਿਆ ਹੈ ਕਿ ਦੈਤਾਂ ਨੂੰ ਮਾਰਦੀ ਦੇਵੀ ਹਾਰ ਤੇ ਥੱਕ ਕੇ ਵਿੰਧਯਾਚਲ ਤੇ ਜਾਕੇ ਛੋਟੀ ਮੂਰਤ ਧਾਰਕੇ ਟਿਕ ਗਈ, ਇਸ ਕਰਕੇ 'ਵਿੰਧਯਾਚਲ ਵਾਸਨੀ' ਬੀ ਇਸਦਾ ਇਕ ਨਾਮ ਹੈ। ਜਿੱਥੇ ਕੁ ਵਿੰਧਯਾ ਪਰਬਤ ਗੰਗਾ ਵਲ ਨੂੰ ਨੇੜੇ ਢੁਕਦੇ ਹਨ ਓਥੇ ਕੁ ਇਸੇ ਨਾਮ ਦੇ ਟਿਕਾਣੇ ਇਸ ਦੀ ਪੂਜਾ ਹੁੰਦੀ ਹੈ, ਜੋ ਮਿਰਜ਼ਾ ਪੁਰ ਦੇ ਲਾਗੇ ਕਰਕੇ ਹੈ। ਕਹਿੰਦੇ ਹਨ ਕਿ ਏਥੇ ਇਸਦੀ ਮੂਰਤੀ ਦੇ ਅੱਗੇ ਜੋ ਬਲੀਆਂ ਹੁੰਦੀਆਂ ਹਨ ਉਨ੍ਹਾਂ ਦਾ ਲਹੂ ਕਦੇ ਸੁੱਕਣਾ ਨਹੀਂ ਪਾਉਂਦਾ* । ਕਈ ਲੋਕਾਂ ਨੇ ਖਿਆਲ ਦੁੜਾਇਆ ਹੈ ਕਿ ਇਹ ਕਾਲੀ ਸ਼ਾਇਦ ਕੋਈ ਵਿੰਧਯਾਚਲ ਦੇ ਕਾਲੇ ਰੰਗ ਦੇ ਵਾਸੀਆਂ ਦੀ ਮਹਾਰਾਣੀ ਸੀ ਜੋ ਪਿੱਛੋਂ ਦੇਵਤਾ ਮੰਨੀ ਗਈ। ਉਹ ਆਰਯ ਕੁਲ ਦੇ ਹਮਲਾਆਵਰਾਂ ਨਾਲ ਲੜਦੀ ਰਹੀ ਹੈ। ਉਨ੍ਹਾਂ ਦੇ ਵਡਕਿਆਂ ਨੂੰ ਉਹ ਲੋਕ ਅਸੁਰ ਕਹਿੰਦੇ ਰਹੇ ਹਨ । ਏਸ ਖਿਆਲ ਵਾਲੇ ਲੋਕੀ ਕਹਿੰਦੇ

*ਰਫ਼ੈਰਨ-'ਕਲਾਸੀਕਲ ਡਿਃ ਆਫ ਹਿੰਦੂ ਮਾਈਥਾਲੋਜੀ'।

ਹਨ ਕਿ ਦੇਵੀ ਦਾ ਰੰਗ ਕਾਲਾ ਹੈ ਤੇ ਜੋ ਦੇਵੀ ਦੇ ਹੱਥੀਂ ਵੱਢੇ ਹੋਏ ਸਿਰ ਸ਼ਤ੍ਰੂਆਂ ਦੇ ਦਿਖਾਏ ਜਾਂਦੇ ਹਨ ਓਹ ਚਿੱਟੇ ਰੰਗ ਦੇ (ਭਾਵ ਆਰਯ ਲੋਕਾਂ ਦੇ ਸਿਰ) ਹਨ*।

ਵਿੰਧ੍ਯਾਚਲ ਵਾਸਣੀ ਕਾਲੀ ਦੀ ਉਪਾਸਨਾ 'ਠੱਗ' ਕੌਮ ਵਿਚ ਨਿਰਸੰਸੇ ਰਹੀ ਹੈ। ਠੱਗ ਲੋਕ ਇਕ ਪੁਰਾਣਾ ਫਿਰਕਾ ਸੀ, ਜਿਸ ਵਿਚ ਮੁਸਲਮਾਨ ਭੀ ਪਿੱਛੋਂ ਆਕੇ ਸ਼ਾਮਲ ਹੋਏ ਸਨ, ਪਰ ਮੁਸਲਮਾਨਾਂ ਤੋਂ ਪਹਿਲਾਂ ਇਹ ਫਿਰਕਾ ਬਲਕਿ ਆਰਯਾਂ ਤੋਂ ਭੀ ਪਹਿਲੇ ਮੌਜੂਦ ਸੀ। ਇਹ ਲੋਕ ਵਿਸ਼ਾਹ ਕੇ ਲੋਕਾਂ ਨੂੰ ਲੁੱਟਣਾ ਤੇ ਗਲ ਵਿੱਚ ਦੁਪੱਟਾ ਯਾ ਫਾਹੀ ਪਾਕੇ ਮਾਰ ਦੇਣਾ ਅਪਣਾ ਕਮਾਮ ਸਮਝਦੇ ਸਨ ਅਤੇ ਇਸ ਨੂੰ ਪਾਪ ਨਹੀਂ ਸਨ ਜਾਣਦੇ। ਸਗੋਂ ਮਾਰਕੇ ਉਹ ਕੋਈ ਧਾਰਮਕ ਰਸਮਾਂ ਕਰਦੇ ਸਨ, ਜਿੰਨ੍ਹਾਂ ਵਿੱਚ ਕੁਹਾੜੇ ਦੀ ਪੂਜਾ ਬੀ ਹੁੰਦੀ ਸੀ; ਪਰ ਵਿਸ਼ੇਸ਼ ਕਰਕੇ ਦੇਵੀ ਦਾ ਆਰਾਧਨ ਹੁੰਦਾ ਸੀ ਤੇ ਲੁੱਟ ਦਾ ਬਹੁਤਾ ਮਾਲ ਦੇਵੀ ਦੇ ਅਰਪਨ ਕਰਦੇ ਸਨ। ਏਹ ਲੋਕ ਸਮਝਦੇ ਸਨ ਕਿ ਅਸੀਂ 'ਕਾਲੀ' ਦੀ ਆਗਜਾ ਵਿੱਚ ਇਹ ਸਭ ਕੁਛ ਕਰਦੇ ਹਾਂ†। ਚੀਨੀ ਮੁਸਾਫਰ ਹਯੂਨਤਸੈਂਗ ਨੇ ਸਿਰ ਬੀਤੀ ਦੱਸੀ ਹੈ ਕਿ ਅਜੁੱਧਿਆ ਤੋਂ ਜਦ ਉਹ ਹਯਮੁਖ ਨੂੰ ਟੁਰਿਆ ਤਾਂ ਰਸਤੇ ਵਿਚ ਠੱਗਾਂ ਨੇ ਉਸ ਨੂੰ ਆ ਫੜਿਆ ਤੇ ਦੇਵੀ ਅੱਗੇ ਬਲੀ ਦੇਣ ਲਈ ਚੁਣਿਆਂ‡। ਸੋ ਇਸ ਤਰ੍ਹਾਂ ਕਾਲੀ ਇਕ ਪੁਰਾਤਨ ਪੂਜਯ ਪਰ ਭੈਦਾਯਕ ਮੂਰਤੀ ਅਸਲੀ ਵਸਨੀਕਾਂ ਦੀ ਪੂਜ ਦੇਵੀ ਸਹੀ ਹੁੰਦੀ ਹੈ।

'ਆਰਯ ਹਿੰਦੂ' ਪਾਸੇ ਵਲੋਂ ਜਦ ਖੋਜ ਕਰੋ ਤਾਂ ਵੇਦ ਵਿਚ ਪਦ 'ਕਾਲੀ' ਆਇਆ ਤਾਂ ਹੈ ਪਰ ਦੇਵੀ ਦੇ ਅਰਥਾਂ ਵਿਚ ਨਹੀਂ ਸਗੋਂ ਅਗਨੀ ਦੀਆਂ ਸੱਤ ਜੀਭਾਂ ਵਿਚੋਂ ਇਕ ਦਾ ਨਾਮ 'ਕਾਲੀ' ਹੈਸੀ ਜੋ ਕਿ ਹੋਮ ਦੀਆਂ ਆਹੁਤੀਆਂ ਨੂੰ ਲੈਂਦੀ ਸੀ। ਅਗਨੀ ਦੀਆਂ ਸੱਤ ਜੀਭਾਂ ਵਿੱਚੋਂ 'ਕਾਲੀ' ਭਿਆਨਕ ਯਾ ਕਾਲੇ ਰੰਗ ਦੀ ਜੀਭ ਸੀ§। ਵੇਦਾਂ ਦੇ ਦੇਵਤੇ ਅਕਸਰ ਪ੍ਰਕਾਸ਼ ਸਰੂਪ ਹਨ। ਕੁਛ ਜ਼ਿਕਰ ਵੇਦਾਂ ਤੋਂ ਪਹਿਲੇ ਸਮੇਂ ਦਾ ਯਾ ਉਹਨਾਂ ਦੇ ਆਰੰਭ ਸਮੇਂ ਦਾ ਇਨਸਾਨੀ ਕੁਰਬਾਨੀ ਬਾਬਤ ਤਾਂ ਹੈ[]। ਪਰ ਇਸ ਦੀ ਥਾਵੇਂ ਪਿੱਛੋਂ ਵੈਦਿਕ ਰਿਖੀਆਂ ਨੇ ਅਸ਼੍ਵਮੇਧ ਥਾਪ ਲਿਆ ਸੀ। ਸਮੁੱਚੇ ਤੌਰ ਤੇ ਵੈਦਕ ਦੇਵਤੇ 'ਪ੍ਰਕਾਸ਼ ਮਈ' ਸਨ, ਖੂੰਖਾਰ ਨਹੀਂ ਸਨ। ਦੇਵ ਦਾ ਅਰਥ (ਦਿਵ=) ਪਕਾਸ਼ ਹੈ। ਇਉਂ ਜਾਪਦਾ ਹੈ ਕਿ ਦੇਵੀ ਦਾ ਖਿਆਲ ਹਿੰਦੂਆਂ ਵਿਚ ਕੁਛ ਸਮਾ ਪਾ ਕੇ ਇਸ ਤਰ੍ਹਾਂ ਉਤਪਤ ਹੋਇਆ ਸੀ ਕਿ ਵੈਦਕ ਦੇਵਤਿਆਂ ਦੇ ਮਗਰੋਂ ਉਹਨਾਂ ਨੇ ਤ੍ਰੈ ਮੁੱਖ ਦੇਵਤਾ ਮੰਨੇ, ਫਿਰ ਸਮਾਂ ਪਾਕੇ ਤ੍ਰੈ ਦੇਵਤਿਆਂ ਦੀਆਂ ਉਹਨਾਂ ਨੇ ਤ੍ਰੈ ਸ਼ਕਤੀਆਂ ਮੰਨੀਆਂ¶। ਵੇਦ

---

*ਵੁਡਰਫ—'ਸ਼ਕਤੀ ਐਂਡ ਸ਼ਕਤਾ'। †ਐਨਸਾਈਕਲੋਪੀਡੀਆ ਬ੍ਰਿਟੈਨੀਕਾ ੯ ਐਃ। ‡'ਹਿੰਦ ਦਾ ਪੁਰਾਤਨ ਇਤਿਹਾਸ' ਟ੍ਰੈਕਟ ਨੰਃ ੪੪੨ ਸਫਾ ੧੩ ਖਾਃ ਟ੍ਰੈਃ ਸੁਃ।

§ਡਊਸਨ। []ਦੇਖੋ ਰਿਗ ਵੇਦ ਅਸ਼ਟਕ ੧, ਅਜੀਗ੍ਰਤ ਦੇ ਪੁਤਰ ਸ਼ੁਨਾਸ਼ੇਪ ਦੇ ਪ੍ਰਾਰਥਨਾ ਵਿਚ ਉਚਾਰੇ ਗਏ ਮੰਤ੍ਰ ਤੇ ਬਾਲਮੀਕੀ ਰਾਮਾਯਣ ਬਾਲ ਕਾਂਡ ਅਧਯਾਯ ੬੧, ੬੨ ਤੇ ਭਾਗਵਤ ਮਨੁਸਿੰਮ੍ਰਤੀ, ਵਿਸ਼ਨੂੰ ਪੁਰਾਣ ਆਦਿ ਜਿਨ੍ਹਾਂ ਵਿਚ ਇਹ ਪ੍ਰਸੰਗ ਆਇਆ ਹੈ।

¶ਐਨਸਾਈਕਲੋਪੀਡੀਆ ਬ੍ਰਿਟੈਨੀਕਾ ੯ ਐਃ।

ਵਿੱਚ ਜੋ 'ਰੁੱਦ੍ਰ' ਦੇਵਤਾ ਹੈ ਉਹ ਅਸਲ ਵਿਚ 'ਗਰਜ ਦੇ ਤੂਫਾਨ' ਦਾ ਦੇਵਤਾ ਹੈ, ਮਗਰੋਂ ਓਹ ਹਿੰਦੂ ਤ੍ਰਿਧਾ ਮੂਰਤੀ ਦਾ 'ਸ਼ਿਵ' ਮੰਨਿਆਂ ਗਿਆ, ਜਿਸ ਦੇ ਵੱਸ ਵਿੱਚ ਸੰਘਾਰ ਤੇ ਪ੍ਰਲਯ ਹੋਈ। ਜਦੋਂ ਤ੍ਰੈ ਮੁੱਖੀ ਦੇਵਤੇ ਬ੍ਰਹਮਾ, ਵਿਸ਼ਨੂ, ਸ਼ਿਵ, ਤੇ ਤ੍ਰੈ ਇਨ੍ਹਾਂ ਦੀਆਂ ਸ਼ਕਤੀਆਂ ਮੰਨੀਆਂ ਗਈਆਂ ਤਾਂ ਪਾਰਬਤੀ ਸ਼ਿਵ ਦੀ ਸ਼ਕਤੀ ਬਣੀ ਤੇ ਸ਼ਿਵ ਦੀ ਪ੍ਰਲਯ ਤੇ ਸੰਘਾਰ ਵਾਲੇ ਗੁਣਾਂ ਨੂੰ ਉਨ੍ਹਾਂ ਦੀ ਸ਼ਕਤੀ ਵਿਚ ਮੰਨਿਆ ਗਿਆ।

ਮਹਾਂ ਭਾਰਤ ਵਿਚ ਅਸੀਂ ਦੇਵੀ ਦਾ ਜ਼ਿਕਰ ਸ਼ਿਵ ਦੀ ਵਹੁਟੀ ਦੀ ਹੈਸੀਅਤ ਵਿਚ ਕਈ ਨਾਵਾਂ ਹੇਠ ਪੜ੍ਹਦੇ ਹਾਂ, ਪੂੰਜੂ ਦੇਵੀ ਦੀ ਮੁੱਖਤਾ ਤੇ ਸ਼ਾਕਤਕ ਮਤ ਦੇ ਤ੍ਰੀਕਿਆਂ ਤੇ ਪੂਜਾ ਦੇ ਪ੍ਰਕਾਰ ਤੇ ਹੋਰ ਵਾਧੇ ਏਹ ਸਭ ਹੋਰ ਪੁਰਾਣਾਂ ਦੇ ਸਮੇਂ ਹੋਏ ਹਨ*।

ਚਾਹੇ ਮਹਾਂ ਭਾਰਤ ਵਿਚ ਸਤੋਤ੍ਰ ਹਨ ਜਿਨ੍ਹਾਂ ਵਿਚ ਦੇਵੀ ਨੂੰ ਮਾਸ ਸ਼ਰਾਬ ਦੀਆਂ ਬਲੀਆਂ ਲੈਣ ਵਾਲੀ ਦੱਸਿਆ ਹੈ ਪਰ ਉਥੋਂ ਇਹ ਨਹੀਂ ਸਹੀ ਹੁੰਦਾ ਕਿ 'ਸ਼ਾਕਤਕ ਮਤ' ਯਾ 'ਤਾਂਤ੍ਰਿਕ ਮਤ' ਤਦੋਂ ਜਾਰੀ ਸੀ, ਕਿਉਂਕਿ ਚੀਨੀ ਮੁਸਾਫਰਾਂ ਦੇ ਸਫਰ ਨਾਮੇ ਪੜ੍ਹੋ ਤਾਂ ਉਨ੍ਹਾਂ ਵਿਚ ਤਾਂਤ੍ਰਿਕਾਂ ਦਾ ਜ਼ਿਕਰ ਨਹੀਂ ਹੈ ਤੇ ਅਮਰ ਕੋਸ਼ (ਜੋ ਈ: ਸੰਨ ਤੋਂ ਕੁਛ ਸਾਲ ਪਹਿਲਾਂ ਯਾ ਸ਼ਾਇਦ ਪੰਜਵੀਂ ਸਦੀ ਵਿਚ ਬਣਿਆ ਸੀ) ਵਿਚ ਇਸ ਪਦ ਦਾ ਅਰਥ ਕਿਸੇ 'ਮਤ' ਯਾ ਕਿਸੇ 'ਮਤਾਵਲੰਬੀ ਸ਼ਾਸਤ੍ਰ' ਦੇ ਅਰਥਾਂ ਵਿਚ ਨਹੀਂ ਆਇਆ†।

ਇਹ ਭੀ ਖਿਆਲ ਕੀਤਾ ਜਾਂਦਾ ਹੈ ਕਿ ਦੇਵੀ ਹਿੰਦੂ ਜ਼ਾਤੀ ਵਿਚ ਕੋਈ ਜੋਧਾ ਮਹਾਂਬੀਰ ਹੋਈ ਹੈ ਜੋ ਸ਼ਾਕਾ ਹਮਲਾਆਵਰਾਂ ਨਾਲ ਲੜਦੀ ਤੇ ਉਨ੍ਹਾਂ ਅਸੁਰਾਂ ਦੇ ਵੱਡੇ ਮਾਰਦੀ ਰਹੀ, ਉਸ ਦੀ ਬੀਰਤਾ ਦੇ ਗੀਤਾਂ ਤੇ ਕਹਾਣੀਆਂ ਨੇ ਉਸ ਨੂੰ ਦੇਵੀ ਰੂਪਤਾ ਦਿੱਤੀ ਹੈ। 'ਸ਼ਾਕਾ ਜੁੱਧ' ਅਕਸਰ ਉੱਤਰੀ ਹਿੰਦ ਵਿਚ ਹੋਏ ਹਨ ਤੇ ਇੱਥੇ ਹੀ ਇਸ ਦਾ ਸ਼ੇਰ ਤੇ ਚੜ੍ਹਨਾ, ਬਲਵਾਨ ਹੋਣਾ ਤੇ ਰਾਖਸ਼ਾਂ ਨੂੰ ਮਾਰਨਾਂ ਵਧੇਰੇ ਪ੍ਰਸਿੱਧ ਹੈ। ਭਾਈ ਦਿੱਤ ਸਿੰਘ ਜੀ ਨੇ ਸੰਭਾਵਨਾ ਕੀਤੀ ਹੈ ਕਿ ਦੇਵੀਆਂ ਰਾਜਪੂਤਾਨੇ ਦੀਆਂ ਬੀਰ ਰਾਜ-ਕੰਨਿਆਂ ਸਨ। ਰਾਖਸ਼ ਮਰਹਟੇ ਸਨ ਜੋ ਰਾਜਪੂਤਾਂ ਦੀਆਂ ਸੁੰਦਰ ਕੰਨਿਆਂ ਨੂੰ ਲੈਣ ਆਉਂਦੇ ਸਨ। ਅੱਗੋਂ ਜੋ ਜੋ ਰਾਜਪੂਤ ਕੰਨਿਆਂ ਬੀਰ ਰਸ ਵਿਚ ਆਕੇ ਇਨ੍ਹਾਂ ਨਾਲ ਲੜੀਆਂ ਤੇ ਫਤਹਯਾਬ ਹੋਈਆਂ ਉਹ ਪ੍ਰਸਿੱਧ ਤੇ ਪੂਜ ਹੋ ਗਈਆਂ, ਸੋ ਇਹ ਇਤਿਹਾਸਕ ਰਾਜ ਕੰਨਜਾਂ ਹੀ ਦੇਵੀ ਦਾ ਮੂਲ ਹਨ। ਰਾਖਸ਼ਾਂ ਦੇ ਨਾਮ ਸੁੰਭ, ਨਿਸ਼ੁੰਭ, ਚੰਡੁ, ਆਦਿਕਾਂ ਦਾ ਮਰਹਟੇ ਨਾਮਾਂ ਦਾ ਸੰਭਾਜੀ ਚਾਂਡੂ ਜੀ ਆਦਿਕਾਂ ਨਾਲ ਮਿਲਨਾ ਦੱਸਕੇ ਇਸ ਦੇ ਸਬੂਤ ਵਿਚ ਪੇਸ਼ ਕੀਤਾ ਹੈ ਤੇ ਫਿਰ ਦੱਸਿਆ ਹੈ ਕਿ ਦਸਮ ਗ੍ਰੰਥ ਵਿਚ ਜੋ ਮਾਰਕੰਡੇ ਪੁਰਾਣ ਦੇ ਆਧਾਰ ਤੇ ਚੰਡੀ ਦਾ ਪ੍ਰਸੰਗ ਹੈ ਉਸ ਵਿਚ ਦੇਵੀ ਦਾ ਵਰਣਨ ਜੁਆਨ ਸੁੰਦਰ ਇਸਤ੍ਰੀ ਵਤ ਹੀ ਹੈ। ਉਹ ਬੈਠੀ ਹੋਈ ਸੀ ਕਿ ਸੁੰਭ ਦੈਂਤ ਦਾ ਭਰਾ ਆ ਗਿਆ, ਉਸਦਾ ਰੂਪ ਦੇਖਕੇ ਆਪਣੇ ਭਰਾ ਨਾਲ ਵਿਆਹ ਕਰ ਲੈਣ ਲਈ ਉਸਨੂੰ ਪੇਰਨ ਲਗਾ। ਇਹ ਵਾਰਤਾ ਬੀ ਐਉਂ ਦੀ ਹੀ ਸਹੀ ਹੁੰਦੀ ਹੈ ਜਿਵੇਂ ਦੇਵੀ ਕਿਸੇ ਬੀਰ ਰਾਜ ਕੰਨਿਆਂ ਦਾ ਆਪਣੇ ਸਤ ਰੱਖਣ ਲਈ ਕਿਸੇ ਜਰਵਾਣੇ ਰਾਜੇ ਨਾਲ ਲੜਕੇ ਫਤਹ ਪਾਉਣ ਦਾ ਕੋਈ ਵਾਕਿਆ ਦੇਵੀ ਦਾ ਮੁੱਢ ਹੈ। ਗਯਾਨੀ ਗਿਆਨ

*ਡਉਸਨ। †ਸਰ ਚਾਰਲਸ ਏਲੀਅਟ–'ਹਿੰਦੂਇਜ਼ਮ ਐਂਡ ਬੁੱਧਿਜ਼ਮ'।

ਸਿੰਘ ਜੀ ਨੇ ਸੰਭਾਵਨਾ ਕੀਤੀ ਹੈ ਕਿ ਸੰਃ ੬੬੫ ਈਃ ਤੋਂ ਪਹਿਲਾਂ ਈਰਾਨ ਦੀ ਰਾਣੀ 'ਸਮੀਰਮਾ' ਉੱਤਰੀ ਹਿੰਦ ਤੇ ਕਾਬਜ਼ ਹੋ ਗਈ ਸੀ, ਉਸੇ ਨਾਲ ਹਿਠਾੜ ਦੇ ਰਾਜੇ ਸੁੰਭ ਨਸੁੰਭ ਦੀ ਲੜਾਈ ਹੁੰਦੀ ਰਹੀ। ਕੀ ਜਾਣੀਏ ਕਿ ਉਸੇ 'ਸਮੀਰਮਾ' ਨੂੰ ਦੇਵੀ ਕਹਿਕੇ ਉਸ ਦੇ ਜੰਗਾਂ ਨੂੰ ਵਰਣਨ ਕਰਕੇ ਪਦਮ ਪੁਰਾਣ ਬਣਾਇਆ ਗਿਆ ਹੋਵੇ ਤੇ ਪਹਾੜਾਂ ਦੀ ਰਾਣੀ ਵਿਸ਼ੇਸ਼ ਕਰਕੇ ਓਹੋ ਪ੍ਰਸਿੱਧ ਹੋਈ ਹੋਵੇ। ਉਪਰਲੇ ਹਾਲ ਤੋਂ ਪਤਾ ਲਗਾ ਕਿ 'ਕਾਲੀ' ਤਾਂ ਹਿੰਦ ਦੇ ਪੁਰਾਣੇ ਅਸਲੀ ਵਾਸਨੀਕਾਂ ਦੀ ਇਕ ਪੂਜਨ ਮੂਰਤੀ ਹੈਸੀ ਤੇ ਆਰੀਆਂ ਵਿਚ ਕਿਸੇ ਵੀਰ ਵਨਕਤੀ ਦੇ ਕਰਤਬਾਂ ਤੋਂ ਅਤੇ ਫਿਰ ਦੇਵਤਿਆਂ ਦੀਆਂ ਸ਼ਕਤੀਆਂ ਦੇ ਖਿਆਲ ਤੋਂ ਦੇਵੀ ਦਾ ਇਕ ਖਿਆਲ ਟੁਰ ਪਿਆ।

ਇਹ ਭੀ ਯਾਦ ਰਹੇ ਕਿ ਸ਼ਿਵਜੀ ਦੀ ਵਹੁਟੀ ਦੱਸੀ ਜਾਣ ਵੇਲੇ ਪਾਰਬਤੀ ਕਨਖਲ ਦੇ ਆਰਯ ਰਾਜਾ ਦੱਖਨ ਪ੍ਰਜਾਪਤਿ ਦੀ ਬੇਟੀ ਦੱਸੀ ਜਾਂਦੀ ਹੈ, ਜਿਸ ਤੋਂ ਭੀ ਅਨੁਮਾਨ ਹੁੰਦਾ ਹੈ ਕਿ ਮ੍ਰਿਦੁਲ ਦੇਵੀ* ਆਰਯ ਖਿਆਲ ਦੀ ਜਾਈ ਹੈ ਤੇ ਭਿਆਨਕ ਦੇਵੀ ਪੁਰਾਣੇ ਦੱਸਯੂ (ਕਾਲੇ) ਲੋਕਾਂ ਦੀ ਕਾਲੀ ਮਾਈ ਹੈ। ਪਾਰਬਤੀ ਦਾ ਪਿਤਾ ਹਿਮਾਲਯ ਪਹਾੜ ਭੀ ਮੰਨਿਆ ਗਿਆ ਹੈ, ਇਸ ਤੋਂ ਭੀ ਹਿਮਾਲਯ ਦੀ ਜਾਈ ਆਰਯ ਦੇਵੀ ਸਹੀ ਹੋਈ ਤੇ ਵਿੰਧਿਆਚਲ ਪਰਬਤ ਵਾਸਨੀ 'ਕਾਲੀ' ਪੁਰਾਤਨ ਅਸਲੀ ਵਾਸਨੀਕਾਂ ਦੀ ਦੇਵੀ ਸਹੀ ਹੋਈ।

ਜਦੋਂ ਆਰਯ ਲੋਕ ਅਸਲੀ ਕੌਮਾਂ ਨਾਲ ਖਲਤ ਮਲਤ ਹੋਏ ਤੇ ਉਨ੍ਹਾਂ ਦੇ ਵੇਦਕ ਮਤ ਉਨ੍ਹਾਂ ਲੋਕਾਂ ਨੇ ਗ੍ਰਹਿਣ ਕੀਤੇ ਤਦ ਉਨ੍ਹਾਂ ਦੀਆਂ ਪੂਜਾ ਬੀ ਇਨ੍ਹਾਂ ਨਾਲ ਵਿਚ ਖਲਤ ਮਲਤ ਹੋਈਆਂ। ਇਸ ਤਰ੍ਹਾਂ ਹਿਮਾਲਯ ਦੀ 'ਗਿਰਜਾ' ਤੇ ਬਿੰਧੀਆਚਲ ਵਾਸਨੀ ਕਾਲੀ ਦੇ ਦੇਵੀਆਂ ਦੇ ਖਿਆਲ ਇਕ ਬਾਵੇਂ ਆ ਜੁੜੇ, ਪਰ ਦੁਹਾਂ ਦੇ ਦੋ ਰੰਗ ਰੂਪ ਅੱਡ ਅੱਡ ਦਿਖਾਏ ਗਏ।

ਹਰ ਹਾਲ ਇਹ ਜਾਪਦਾ ਹੈ ਕਿ ਕਾਲੇ ਪੁਰਾਤਨ ਹਿੰਦਵਾਸੀਆਂ ਤੇ ਆਰਯ ਕੁਲ ਦੇ ਸੂਰਬੀਰਾਂ ਦੇ ਜੰਗਾਂ, ਸੁਲਹਾਂ, ਕੱਠੇ ਰਹਿਣ, ਇਕ ਦੂਜੇ ਤੇ ਅਸਰ ਪਾਉਣ ਦੇ ਮਿਲ ਗੋਭਿਆਂ ਦੇ ਸਮੇਂ ਦੁਇ ਦੇਵੀਆਂ ਦੇ ਖਿਆਲ ਮਿਲਕੇ ਇਕੋ ਦੇਵੀ ਬਣ ਗਈ,ਜਿਸ ਦੇ ਰੂਪ ਦੋ ਮੰਨੇ ਗਏ, ਇਕ ਮ੍ਰਿਦੁਲ ਤੇ ਇਕ ਭਿਆਨਕ। ਇਸ ਦੀ ਮ੍ਰਿਦੁਲ ਰੂਪਤਾ ਦੇ ਨਾਮ ਹਨ:—ਉਮਾ (=ਰੌਸ਼ਨ), ਗੌਰੀ (=ਗੋਰੇ ਰੰਗ ਵਾਲੀ), ਪਾਰਬਤੀ (=ਪਰਬਤ ਦੀ ਬੇਟੀ), ਜਗਦੰਬਾ (=ਜਗਤ ਦੀ ਮਾਤਾ) ਤੇ ਭਵਾਨੀ ਆਦਿ†।

ਦੇਵੀ ਨੂੰ ਭਿਆਨਕ ਰੂਪਤਾ ਵਿਚ ਇਸ ਕਿਸਮ ਦੇ ਨਾਮ ਦਿੱਤੇ ਗਏ ਹਨ:—ਕਾਲੀ, ਸ਼ਮਾਮਾ, ਚੰਡੀ, ਚੰਡਿਕਾ (=ਤੁੰਦ), ਭੈਰਵੀ (=ਭਿਆਨਕ)। ਇਸ ਦੇ ਇਸ ਸਰੂਪ ਨੂੰ ਬੱਕਰਿਆਂ ਝੋਟਿਆਂ ਆਦਿਕਾਂ ਦੀਆਂ ਖ਼ੂਨੀ ਬਲੀਆਂ ਦਿੱਤੀਆਂ ਜਾਂਦੀਆਂ ਹਨ, ਤੇ ਇਹ ਬੀ ਪਤਾ ਲਗਦਾ ਹੈ ਕਿ ਕਈ ਵੇਰ ਪਿਛਲੇ ਸਮੇਂ ਮਨੁੱਖ ਬਲੀਆਂ ਬੀ ਦਿੱਤੀਆਂ ਗਈਆਂ ਹਨ। ਤਾਂਤ੍ਰਿਕ ਲੋਕ ਜੋ ਕੁਝ ਆਮ ਤੌਰ ਤੇ ਕਰਦੇ ਹਨ ਉਨ੍ਹਾਂ ਦਾ ਸਾਰਾ ਜ਼ਿਕਰ ਕੁਝ ਸੁਖਦਾਈ ਨਹੀਂ, ਇਸ ਕਰਕੇ ਉਨ੍ਹਾਂ ਕਰਨੀਆਂ ਦਾ ਵੇਰਵਾ ਛੋੜਦੇ ਹਾਂ। ਕਾਲੀ ਦੀ ਪੁਸ਼ਾਕ ਕਾਲੀ ਖੱਲ ਹੈ,ਭਿਆਨਕ ਰੂਪ ਹੈ,

*ਉਤਰੀ ਪਹਾੜਾਂ ਵਿਚ ਵੈਸ਼ਨੋ ਦੇਵੀ, ਖੀਰ ਭਵਾਨੀ, ਚਿੰਤਪੁਰਨੀ ਆਦਿ ਮ੍ਰਿਦੁਲ ਮੂਰਤੀਆਂ ਦੇ ਵੱਖਰੇ ਟਿਕਾਣੇ ਅਜੇ ਬੀ ਹਨ। †ਭਵਾਨਿ।

ਲਹੂ ਚੋਂਦਾ ਹੈ, ਸੱਪ ਤੇ ਖੋਪਰੀਆਂ ਗਲੇ ਲਟਕਦੀਆਂ ਹਨ। ਦੁਰਗਾ (=ਜੋ ਕਠਨਤਾ ਨਾਲ ਮਿਲੇ) ਦਾ ਰੂਪ ਸੁਹਣਾ ਗੌਰਾ ਦੱਸਦੇ ਹਨ ਤੇ ਸ਼ੇਰ ਤੇ ਸਵਾਰ ਪਰ ਬੜੇ ਤੇਜ ਤੁੰਦ ਪ੍ਰਭਾਉ ਵਾਲੀ।

ਭਵਾਨੀ, ਉਮਾ, ਪਾਰਬਤੀ, ਦੁਰਗਾ, ਚੰਡੀ, ਕਾਲੀ, ਇਨ੍ਹਾਂ ਦੇਵੀ-ਖਿਆਲਾਂ ਦੀ ਜੋ ਬੀ ਅਸਲੀਅਤ ਹੋਵੇ ਹਿੰਦ ਵਿਚ ਇਸ ਨੇ ਹਿੰਦੂਆਂ ਦੇ ਫਿਲਸਫਾਨਾ ਖਿਆਲਾਤ ਦੇ ਵਧਣ ਨਾਲ ਕੀਹ ਸ਼ਕਲ ਦਿਖਤਿਆਰ ਕੀਤੀ ਜੋ ਉੱਚੇ 'ਤੰਤ੍ਰ ਸ਼ਾਸਤ੍ਰਾਂ' ਦੇ ਕਾਰਕਾਂ ਨੇ ਫਿਲਸਫੇ ਦੇ ਰੰਗ ਵਿਚ ਵਰਣਨ ਕਰਨ ਦਾ ਜਤਨ ਕੀਤਾ ਹੈ, ਸੋ ਹੁਣ ਵਿਚਾਰਨੇ ਜੋਗ ਹੈ। ਹਿੰਦੂ ਦਿਮਾਗ ਨੇ ਦੇਵੀ ਦੀ ਵਜਕਤੀ ਤੋਂ ਉਠਕੇ ਇਸ ਖਿਆਲ ਨੂੰ ਇਕ ਦਾਰਸ਼ਨਕ ਰੂਪ ਬੀ ਦਿਤਾ ਹੈ ਤੇ ਉਹ ਇਹ ਹੈ ਕਿ 'ਜਨਮ ਤੇ ਮੌਤ' ਦੋਵੇਂ ਜੋੜੇ ਹਨ। ਜਿਸ ਸੁੰਦਰ ਦਿਆਲ ਮੂਰਤੀ ਤੋਂ ਜਨਮ ਜੀਵਨ ਤੇ ਜੀਵਨ ਰਸ ਮਿਲਦੇ ਹਨ, ਉਸੇ ਤੋਂ ਹੀ ਮੌਤ ਵਰਗੀ ਭਿਆਨਕ ਸ਼ੈ ਮਿਲਦੀ ਹੈ। ਅਤੇ ਇਹ ਕਿ ਉਹ ਬ੍ਰਹਮ ਵਰਗੀ ਹੈਸੀਅਤ ਵਿਚ ਨਿਰਗੁਣ ਤੇ ਨਿਰਲੇਪ ਹੈ ਤੇ ਉਸ ਦੀ ਸ਼ਕਤੀ ਮੂਰਤੀ ਰੂਪ ਧਾਰਕੇ ਸ਼ਕਤੀ ਹੋਕੇ ਜੀਵਨ ਦੇ ਰਹੀ ਹੈ ਤੇ ਭਿਆਨਕ ਰੂਪ ਵਿਚ ਲੈ ਕਰ ਰਹੀ ਹੈ*।

†ਦਾਰਸ਼ਨਿਕ ਖਿਆਲ ਵਿਚ ਵਰਣਨ ਕਰਨ ਵਾਲੇ ਕਹਿੰਦੇ ਹਨ 'ਕਾਲੀ' ਪਦ 'ਕਾਲ' ਤੋਂ ਹੈ, ਜੋ ਕੁੱਛ ਸ਼ਕਤੀ ਕਾਲ (ਸਮੇਂ, Time) ਵਿਚ ਪ੍ਰਗਟ ਕਰਦੀ ਹੈ ਉਸੇ ਨੂੰ ਆਪਣੇ ਵਿਚ ਖਿੱਚ ਲੈਂਦੀ ਹੈ। ਇਹ ਕਾਲ (ਸਮੇਂ) ਨੂੰ ਬੀ ਖਾ ਜਾਂਦੀ ਹੈ ਇਸ ਕਰਕੇ ਕਾਲੀ ਹੈ। ਐਉਂ ਕਾਲੀ 'ਕਾਲ ਰਹਿਤ' ਅਰਥਾਂ ਵਿਚ ਮਾਨੋ ਇਕ ਬ੍ਰਹਮ ਦਾ ਬੀ ਵਾਚਕ ਹੋ ਗਈ। ਕਾਲੀ ਖੋਪਰੀਆਂ ਮੁਰਦਿਆਂ ਮਸਾਣਾਂ ਦੇ ਅਲੰਕਾਰ ਵਿਚ ਇਸ ਕਰਕੇ ਦੱਸੀ ਜਾਂਦੀ ਹੈ ਕਿ ਉਹ ਸਾਰੀ ਰਚਨਾਂ ਨੂੰ ਲਯ ਕਰ ਲੈਣ ਵਾਲੀ ਸ਼ਕਤੀ ਹੈ। ਦੇਵੀ ਨੂੰ ਕਾਲੇ ਰੰਗ ਦੀ ਤਾਂ ਕਹਿੰਦੇ ਹਨ ਕਿ ਉਹ ਸਭ ਦ੍ਰਿਸ਼ਟਮਾਨ ਨੂੰ ਸ਼ੂਨ੍ਯ ਵਿਚ ਦੇਸ਼ ਕਾਲ ਤੋਂ ਪਰੇ ਲੈ ਜਾਂਦੀ ਹੈ‡। ਫਿਰ ਓਹ ਦਿਗੰਬਰੀ ਹੈ—ਦਿਸ਼ਾ ਦੇ ਕਪੜਿਆਂ ਵਾਲੀ—ਭਾਵ ਨੰਗੀ, ਕਿਉਂਕਿ ਕਪੜੇ ਪਹਿਨਣ ਨਾਲ ਹਦ ਬੰਦੀ ਲੱਗ ਗਈ, 'ਨਾਂ ਕਪੜਿਆਂ ਵਾਲੀ' ਕਹਿਣ ਤੋਂ ਉਹ 'ਅਨੰਤ' ਸਹੀ ਹੋਈ। ਫਿਰ ਉਹ ਮਾਇਆ ਹੈ ਜਿਸ ਤੋਂ ਜਗਤ ਰਚਿਆ ਜਾਂਦਾ ਹੈ, ਇਸ ਤਰ੍ਹਾਂ ਉਹ ਨਿਰਗੁਣ ਪਾਰਬ੍ਰਹਮ ਦੀ ਇਕ ਸ਼ਕਤੀ ਹੈ ਜੋ ਰਚਣਹਾਰ ਹੈ। ਇਸ ਕਰਕੇ ਉਹ ਕਦੇ ਸ਼ਿਵ ਦੀ ਚਿੱਟੀ ਲੋਥ ਪਰ ਖੜੀ ਦੱਸੀ ਜਾਂਦੀ ਹੈ। ਸ਼ਿਵ ਚਿੱਟਾ ਹੈ ਕਿਉਂਕਿ ਉਹ ਸ਼ੁੱਧ ਚੇਤਨਤਾ ਦਾ ਸਰੂਪ ਹੈ। ਲੋਥ ਦੀ

---

*ਸਰ ਚਾਰਲਸ ਏਲੀਅਟ। †ਵੁਡਰਫ।

‡ਕਿਸੇ ਚਾਵੇਂ ਅੰਤ੍ਰੀਵ ਅਰਥ ਦੱਸਣ ਵਾਲੇ ਤਾਂਤ੍ਰਿਕ ਦਾਨਿਆਂ ਨੇ ਸਿਰਾਂ ਦਾ ਅਰਥ ਦੱਸਿਆ ਹੈ:—ਬਦੀ ਦੇ ਪਹਿਲੂ ਜੋ ਦੇਵੀ ਨੇ ਢਤੇ ਕੀਤੇ ਹਨ। ਫਿਰ ਮੰਡਲਮਾਲਾ ਜੋ ੫੧ ਯਾ ੫੨ ਸਿਰਾਂ ਦੀ ਖੋਪਰੀਆਂ ਦੀ ਹੈ ਉਸ ਬਾਬਤ ਕਹਿੰਦੇ ਹਨ ਕਿ ਉਹ ਵਰਣਮਾਲਾ ਦੇ ੫੧ ਯਾ ੫੨ ਅੱਖਰ ਹਨ (ਸੰਸਕ੍ਰਿਤ ਪੌਂਤੀ ਦੇ ਅੱਖਰ ੫੦, ੫੧ ਯਾ ੫੨ ਹਨ। ਇਹ ਵਰਣਮਾਲਾ 'ਨਾਮ ਰੂਪ' ਵਾਲੇ ਸੰਸਾਰ ਦੀ ਲਖਾਯਕ ਹੈ। ਬਹੈਸੀਅਤ ਰਚਨਹਾਰ ਦੇ ਓਹ ਇਹ ਅੱਖਰਾਂ ਦੀ ਮਾਲਾ ਪਹਿਨ ਰਹੀ ਹੈ, ਬਹੈਸੀਅਤ ਲਯ ਕਰਨਹਾਰ ਓਹ ਇਨ੍ਹਾਂ ਨੂੰ ਬੀ ਲਯ ਕਰ ਜਾਂਦੀ ਹੈ।

[ਬਾਕੀ

ਸ਼ਕਲ ਮੂਰਦਾ ਪਨ ਦੱਸਣ ਵਾਸਤੇ ਨਹੀਂ ਪਰ ਉਸ ਦੇ ਅਤੀਤ, ਅਲੇਪ, ਅਬਦਲ, ਇਕਰਸ, ਨਿਰਵਿਕਾਰ ਸਰੂਪ ਦੱਸਣ ਤੋਂ ਹੈ ਤੇ ਦੇਵੀ ਜੋ ਲੋਭ ਪਰ ਖੜੀ ਹੈ ਸੋ ਬਦਲਣ ਵਾਲਾ, ਰਚਨ ਵਾਲਾ, ਸੰਹਾਰ ਕਰਨ ਵਾਲਾ ਸਰੂਪ ਹੈ ਤੇ ਉਸੇ ਅਬਦਲ ਦੀ ਸ਼ਕਤੀ ਦੀ ਮੂਰਤੀ ਹੈ। ਅਸਲ ਵਿਚ ਦੋਵੇਂ ਇਕ ਹਨ, ਇਕ ਵਜੂਦ ਦੇ ਦੋ ਰੰਗ ਹਨ, ਇਕ ਨਿਰਵਿਕਾਰ, ਇਕ ਰਸ, ਅਬਦਲ ਤੇ ਦੂਸਰਾ ਬਦਲਨੇ ਵਾਲਾ ਜੋ ਅਬਦਲ ਦਾ ਹੀ ਸਰਗੁਣ ਰੂਪ ਹੈ।

ਹੁਣ ਵਿਚਾਰ ਜੋਗ ਇਹ ਬਾਤ ਹੈ ਕਿ ਇਕ ਪਾਸੇ ਤਾਂ ਅਸਲੀ ਰੂਪ ਵਿਚ ਮਿਰਜ਼ਾ ਪੁਰ ਦੇ ਲਾਗਲਾ ਵਿੰਧਯਾ ਦਾ ਮੰਦਰ ਅਤੇ ਕਲਕਤੇ ਵਿਚ ਕਾਲੀ ਬਾੜੀ ਦੇ ਮੰਦਰਾਂ ਦੀ ਭਯਦਾਇਕ ਦਸ਼ਾ ਤੇ ਦੇਵੀ ਦਾ ਬੁੱਤ ਹੈ ਤੇ ਦੇਵੀ ਪੂਜਾ ਦੇ ਨਾਮ ਤੇ ਤਾਂਤ੍ਰਿਕ ਰਸਮਾਂ ਤੇ ਹੋਰ ਜਾਦੂ ਟੂਣੇ ਆਦਿਕ ਵਹਿਮੀ ਕੰਮ ਹਨ, ਦੂਜੇ ਪਾਸੇ ਉਪਰ ਦੱਸੀ 'ਖਜਾਲੀ ਦੇਵੀ' ਦੀ ਬਾਬਤ ਉਪਰ ਕਵੇ ਖਿਆਲ ਹਨ। ਦੋਵੇਂ ਇਕ ਅਚਰਜ ਵਿਰੋਧੀ ਭਾਵ ਹਨ, ਜਿਨ੍ਹਾਂ ਵਿਚ ਅਮਿਣਵਾਂ ਫਾਸਲਾ ਹੈ। ਸੋਚ ਕਰਨ ਵਾਲਾ ਕੀਹ ਸੋਚ ਕਰੇ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਕਵੀਆਂ ਦੇ ਲਿਖੇ ਮੂਜਬ ਕਿਸ ਦਾ ਆਵਾਹਨ ਕੀਤਾ, ਕਿਉਂਕਿ ਗੁਰਬਿਲਾਸ ਤੇ ਗੁਰ ਪ੍ਰਤਾਪ ਸੂਰਜ ਆਦਿਕਾਂ ਦੇ ਲੇਖਕ ਸਾਰੇ ਖਿਆਲਾਂ ਦੀ ਖਿਚੜੀ ਜੇਹੀ ਪੇਸ਼ ਕਰਦੇ ਹਨ।

ਕਾਲੀ ਦਾ ਪੁਰਾਤਨ ਜੰਗਲੀ ਲੋਕਾਂ ਦੀ ਪੂਜਯ ਹੋਣਾ ਤੇ ਕਈ ਵੇਰ ਬੇਗੁਨਾਹਾਂ ਦੇ (ਠੱਗਾਂ ਆਦਿਕਾਂ ਦੇ ਹੱਥੋਂ) ਖੂਨ ਦਾ ਇਸ ਦੀ ਮੂਰਤੀ ਅੱਗੇ ਅਰਪਨ ਹੋਣਾ, ਇਥੋਂ ਦੁਰਗਾ ਆਦਿ ਦੇ ਬੀਰਰਸੀ ਕੰਮ, ਉਧਰ ਤਾਂਤ੍ਰਿਕ ਰਸਮਾਂ ਦੇ ਹਾਲ ਜਿਹੇ ਕੁ ਹਨ ਸਭ ਨੂੰ ਨਜ਼ਰਅੰਦਾਜ਼ ਕਰਕੇ ਜੇ ਨਿਤਾਰਕੇ ਦੇਵੀ ਉਪਾਸਕਾਂ ਦਾ ਉੱਚੇ ਤੋਂ ਉੱਚਾ ਖਿਆਲ ਲਈਏ ਤਾਂ ਪਤਾ ਲਗਦਾ ਹੈ ਕਿ ਏਹ ਲੇਖਕ ਖਿੱਚ ਖਿੱਚ ਕੇ ਤੇ ਵੀਚਾਰਾਂ ਨਾਲ ਪੁਣ ਪੁਣ ਕੇ ਦੇਵੀ ਦੇ ਖਿਆਲ ਨੂੰ ਫਿਲਸਫੇ ਦੇ ਖਿਆਲ ਵਿਚ ਲੈ ਗਏ ਹਨ ਕਿ ਜਿਵੇਂ ਕਈਆਂ ਨੇ ਫਿਲਸਫੇ ਵਿਚ ਬ੍ਰਹਮ ਦੇ ਹੋਕਾਂ ਸੰਸਾਰ ਦੇ ਰਚਣ, ਪਾਲਣ ਤੇ ਸੰਹਾਰ ਕਰਨ ਵਾਲੀ ਇਕ ਸਰਗੁਣ ਵਜਕਤੀ 'ਈਸ਼੍ਵਰ' ਮੰਨੀ ਹੈ, ਜਿਵੇਂ ਵੇਸ਼ਨਵਾਂ ਵਿਚ ਨਿਰਗੁਣ ਪ੍ਰਮਾਤਮਾਂ ਦੇ ਹੇਠਾਂ ਉਸੇ ਤੋਂ ਹੋਈ ਜਗਤ ਪ੍ਰਬੰਧ ਕਰਨ ਵਾਲੀ ਤੇ ਧਿਆਨ ਜੋੜਨ ਲਈ ਮੰਨੀ ਗਈ ਇਕ ਸਰਗੁਣ ਵਿਜਕਤੀ ਹੈ, ਜਿਸ ਨੂੰ 'ਵਿਸ਼ਨੂੰ' ਸੱਦਦੇ ਹਨ, ਤਿਵੇਂ ਉੱਚੇ ਤੇ ਫਿਲਸਫਾਨਾ ਸ਼ਾਕਤਕ ਮਤ ਵਿਚ 'ਦੇਵੀ' ਇਕ ਸਰਗੁਣ ਵਜਕਤੀ ਹੈ ਜੋ ਨਿਰਗੁਣ ਪ੍ਰਮਾਤਮਾ ਦੇ ਅਲੇਪ ਹੋਣ ਕਰਕੇ ਜਗਤ ਦਾ ਰਚਨ ਪਾਲਨ ਤੇ ਸੰਹਾਰ ਕਰਦੀ ਮੰਨੀ ਗਈ ਹੈ।

ਹੁਣ ਅਸਾਂ ਗੁਰਮਤ ਵਿਚ ਦੇਵੀ ਦੀ ਥਾਂ ਲੱਭਣੀ ਹੈ। ਇਸ ਕਰਕੇ ਦੇਵੀ ਦੇ ਇਸ ਉੱਚੇ ਖਿਆਲ ਨੂੰ ਜੋ ਹਿੰਦੂ ਫਿਲਸਫਾ ਨੇ 'ਸਰਗੁਣ ਈਸ਼੍ਵਰੱਤ' ਦਾ ਦਿਤਾ ਹੈ ਲੈਕੇ ਟੁਰਦੇ ਹਾਂ:—

੨. ਗੁਰਮਤ ਵਿਚ ਦੇਵੀ।

ਗੁਰੂ ਘਰ ਵਿਚ ਅਕਾਲ ਪੁਰਖ ਨੂੰ 'ਕਾਦਿਰ ਤੇ ਕਰਤਾ ਤੇ ਫੇਰ ਅਲੇਪ*' ਮੰਨਿਆਂ

*"ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ" ॥ [ਵਾ: ਆ: ਮ: ੧

ਹੈ। 'ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥ ਕਲਾਧਾਰਿ ਜਿਨਿ ਸਗਲੀ ਮੋਹੀ*।' ਉਸੇ ਨੂੰ ਹੀ ਮੰਨਿਆਂ ਹੈ:—ਆਪਨ ਖੇਲੁ ਆਪਿ ਕਰਿ ਦੇਖੈ ॥ ਖੇਲੁ ਫੈਲਾਇਓ ਤਉ ਨਾਨਕ ਏਕੈ* ॥

ਪੁਨਾ:—ਜਹ ਆਪਿ ਰਚਿਓ ਪਰਪੰਚੁ ਅਕਾਰੁ ॥ ਤਿਹੁ ਗੁਣ ਮਹਿ ਕੀਨੋ ਬਿਸਥਾਰੁ* ॥

ਪੁਨਾ:—ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥ ਆਪਨੈ ਭਾਣੈ ਲਏ ਸਮਾਏ* ॥

ਇਨ੍ਹਾਂ ਸਭਨਾਂ ਤੁਕਾਂ ਵਿਚ ਅਕਾਲ ਪੁਰਖ ਨਿਰਗੁਣ ਪ੍ਰਮਾਤਮਾਂ ਵਲ ਇਸ਼ਾਰਾ ਹੈ। ਕਿਉਂਕਿ ਅਗਲੀਆਂ ਤੁਕਾਂ ਵਿਚ ਉਸ ਰਚਨਹਾਰ ਨੂੰ ਅਛਲ, ਅਛੇਦ, ਅਭੇਦ, ਏਕ, ਬੇਅੰਤ, ਊਚ ਤੇ ਊਚਾ, ਬੇਸ਼ੁਮਾਰ, ਅਥਾਹ, ਅਗਣਤ ਅਤੋਲ ਕਹਿ ਰਹੇ ਹਨ। ਇਹ ਕਰਤੱਵਜ (ਰਚਨ ਪਾਲਨ ਸੰਹਾਰ ਆਦਿ) ਵੱਖਰੇ ਸਰਗੁਣ ਸਰੂਪ 'ਈਸ਼ੂਰ' ਯਾ 'ਵਿਸ਼ਨੂੰ' ਯਾ 'ਭਵਾਨੀ' ਦੇ ਨਹੀਂ ਆਖੇ, ਸ਼ੁੱਧ ਚੇਤਨ ਅਕਾਲ ਪੁਰਖ ਦੇ ਕਹੇ ਹਨ। ਜਿਸ ਨੂੰ ਨਿਰਗੁਣ ਨਿਰੰਕਾਰ ਕਹਿੰਦੇ ਹਨ ਗੁਰੂ ਜੀ ਉਸੇ ਨੂੰ ਕਹਿੰਦੇ ਹਨ:—'ਦੁਹੂ ਪਾਖ ਕਾ ਆਪਹਿ ਧਨੀ*'॥ ਪੁਨਾ:—'ਆਪਹਿ ਕਉਤਕ ਕਰੈ ਅਨਦ ਚੋਜ ॥ ਆਪਹਿ ਰਸ ਭੋਗਨ ਨਿਰਜੋਗ*'॥ ਪੁਨਾ:—'ਕੇਵਲ ਕਾਲ ਈ ਕਰਤਾਰ ॥ ਆਦਿ ਅੰਤ ਅਨੰਤਿ ਮੂਰਤਿ ਗੜਨ ਭੰਜਨ ਹਾਰ†'॥ ਤੇ ਨਾਲ ਦੱਸਦੇ ਹਨ ਕਿ 'ਕਰਨਹਾਰੁ ਨਾਨਕ ਇਕੁ ਜਾਨਿਆ*'। ਕਰਨਹਾਰ ਓਹੀ ਇਕੋ ਆਪ ਹੈ ਤੇ ਜਦ 'ਭਾਵੇ' ਸ੍ਰਿਸ਼ਟੀ ਉਹ ਆਪ ਰਚਦਾ ਹੈ ਤੇ ਅਪਣੇ 'ਹੁਕਮ' ਮਾਤ੍ਰ ਨਾਲ ਸਾਰੀ ਰਚਨਾਂ ਕਰਦਾ ਹੈ ਯਥਾ:—'ਹੁਕਮੀ ਹੋਵਨਿ ਆਕਾਰ'। ਫਿਰ ਜੇ ਸੋਚੀਏ ਕਿ ਹੁਕਮ ਦੇਣ ਕਰਕੇ ਉਹ ਵਿਕਾਰੀ ਹੋ ਜਾਏਗਾ ਤਾਂ ਅੱਗੇ ਦੱਸਿਆ ਹੈ ਕਿ 'ਹੁਕਮੁ ਨ ਕਹਿਆ ਜਾਈ'। ਅਰਥਾਤ ਅਕਾਲ ਪੁਰਖ ਰਚਨਹਾਰ ਹੈ, ਹੁਕਮ ਨਾਲ ਰਚਦਾ ਹੈ; 'ਹੁਕਮ ਕਰਨਾ' ਵਿਕਾਰੀ ਹੋਣਾ ਨਹੀਂ ਕਿਉਂਕਿ ਜਿਵੇਂ ਉਹ ਆਪ ਕਥਨ ਤੋਂ ਪਰੇ ਹੈ ਉਸ ਦਾ ਹੁਕਮ ਬੀ ਕਥਨ ਤੋਂ ਪਰੇ ਹੈ,ਅਸੀਂ ਉਸਦੇ ਹੁਕਮ ਨੂੰ ਕਥਨ ਨਹੀਂ ਕਰ ਸਕਦੇ,ਉਸਨੂੰ ਵਿਕਾਰ ਆਦਿ ਕੁਛ ਨਹੀਂ ਕਹਿ ਸਕਦੇ!ਉਹ ਆਪ ਸੱਤਜ ਹੈ ਉਸਦਾ ਹੁਕਮ ਸੱਤਜ ਹੈ। ਯਥਾ:—'ਸਚਾ ਤੇਰਾ ਹੁਕਮ ਸਚਾ ਫੁਰਮਾਨੁ।'ਭਾਵ ਜਿਵੇਂ ਉਹ ਆਪ ਸੱਤਜ ਹੈ ਤਿਵੇਂ ਫੁਰਮਾਣ ਸੱਤਜ ਹੈ। ਜਿਸ ਨੂੰ ਸੱਤਜ ਕਿਹਾ ਜਾਵੇ ਉਹ ਵਿਕਾਰ ਨਹੀਂ ਕਿਹਾ ਜਾ ਸਕਦਾ।

ਅਸੀਂ ਆਪਣਾ ਹੁਕਮ, ਫੁਰਨਾ, ਵਿਚਾਰ ਸਾਈਂ ਵਿਚ ਅਰੋਪ ਕੇ ਉਸ ਦਾ ਵਿਕਾਰੀ ਹੋਣਾ ਖਿਆਲ ਕਰਦੇ ਹਾਂ, ਪਰ ਉਸ ਦਾ 'ਹੁਕਮ' ਤਾਂ ਉਸਦੇ 'ਸਰੂਪ' ਵਾਂਙੂ ਸਾਡੀ ਸਮਝ ਤੇ ਕਥਨ ਤੋਂ ਪਰੇ ਹੈ। ਉਹ ਆਪਣੇ ਹੁਕਮ ਨੂੰ,—ਕਰਨੀ ਕਰਤਬ ਨੂੰ—ਆਪ, ਕੇਵਲ ਆਪ, ਜਾਣਦਾ ਹੈ 'ਅਪਨੇ ਕਰਤਬ ਜਾਨੈ ਆਪਿ*'। ਜਦ ਅਸੀਂ ਕਹਿੰਦੇ ਹਾਂ ਕਿ ਉਸ ਵਿਚ ਹੁਕਮ ਨਹੀਂ, ਭਾਣਾ ਨਹੀਂ, ਕਰਤਬ ਨਹੀਂ, ਤਾਂ ਅਸੀਂ ਉਸ ਹੁਕਮ, ਭਾਣੇ ਤੇ ਕਰਤਬ ਦੀ ਗੱਲ ਕਰਦੇ ਹਾਂ ਜਿਸ ਦੇ ਅਸੀਂ ਜਾਣੂ ਹਾਂ। ਜਿਸ ਦੇ ਅਸੀਂ ਜਾਣੂ ਨਹੀਂ ਉਸ ਦਾ ਇਹ ਵੇਰਵਾ ਅਸੀਂ ਕਿਵੇਂ ਦੱਸ ਸਕਦੇ ਹਾਂ, ਕਿ ਜੋ ਉਸ ਵਿਚ ਹੁਕਮ ਹੋਵੇਗਾ ਤਾਂ ਉਹ ਵਿਕਾਰੀ ਹੋ ਜਾਏਗਾ ?

ਜਦ ਉਹ ਸੱਤਜ ਤੇ ਚੇਤਨ ਫਿਰ ਪ੍ਰਿਯ (ਆਨੰਦ) ਮੰਨਿਆ ਜਾਂਦਾ ਹੈ ਤਦ ਜ਼ਰੂਰ ਉਸ ਦਾ ਕੋਈ ਆਪਣਾ ਕਾਰਯ ਕਰਤਬ ਹੈ ਜਿਸ ਦੇ ਅਸੀਂ ਜਾਣੂ ਨਹੀਂ। ਜੋ ਚੇਤਨ ਹੈ ਉਹ

*ਗਉ: ਸੁਖ: ਮ: ੫। †ਸ: ਹਜ਼ਾ: ਪਾ: ੧੦।

ਮੂਲੋਂ ਹੀ ਜੜ੍ਹ ਪਦਾਰਥ ਵਾਂਙੂ ਅੱਡੋ ਕੀਕੂੰ ਹੋ ਸਕਦਾ ਹੈ ? ਹਾਂ ਉਸ ਦੀ ਕ੍ਰਿਯਾ ਸਾਡੀ ਕ੍ਰਿਯਾ ਸਮਾਨ ਨਹੀਂ ਉਹ ਜੋ ਕੁਛ ਹੈ ਉਸੇ ਵਰਗਾ ਸੱਤਮ ਹੈ। ਮਤਲਬ ਇਹ ਕਿ ਗੁਰੂ ਜੀ ਨੇ ਅਪਣੇ ਅਕਾਲ ਪੁਰਖ ਨੂੰ ਨਿਰੰਕਾਰ ਤੇ ਕਰਤਾ ਕਾਦਰ ਤੇ ਫਿਰ ਅਲੇਪ ਕਿਹਾ ਹੈ, ਜਗਤ ਦਾ ਰਚਨਹਾਰ ਕਹਿਕੇ ਵਿਚੇ ਵੱਸਣ ਵਾਲਾ ਕਿਹਾ ਹੈ। ਜਗਤ ਕੋਠੜੀ ਤੇ ਸੱਚੇ ਨੂੰ ਵਿਚ ਰਹਿਣ ਵਾਲਾ ਦੱਸਿਆ ਹੈ ਤੇ 'ਬਲਿਹਾਰੀ ਕੁਦਰਤਿ ਵਸਿਆ' ਦੱਸਿਆ ਹੈ, ਉਸ ਦੀ ਕੋਈ ਸ਼ਕਤੀ ਉਸ ਤੋਂ ਭਿੰਨ ਨਹੀਂ*। ਕਿਸੇ ਸ਼ਕਤੀ ਦਾ ਉਸ ਨਾਲ ਵਹੁਟੀ ਗੱਭਰੂ ਦਾ ਸੰਬੰਧ ਨਹੀਂ†। ਸਰਬ ਸ਼ਕਤੀਮਾਨ ਹੈ ਤੇ ਜੋ ਕੁਝ ਕਰਦਾ ਹੈ ਹੁਕਮ ਨਾਲ ਕਰਦਾ ਹੈ, ਹੁਕਮੀ ਹੈ ਤੇ ਫੇਰ ਅਲੇਪ ਤੇ ਇਕੋ ਹੈ‡, ਅਨੰਤ ਹੈ, ਅਨਾਦਿ ਹੈ, ਬ੍ਰਹਮ ਹੈ, ਪਾਰਬ੍ਰਹਮ ਹੈ। ਗੁਰਮਤ ਦਾ ਇਹ ਵਰਣਨ ਕੀਤਾ ਵਾਹਿਗੁਰੂ ਜੀ ਦਾ ਸਰੂਪ ਗੁੰਜਾਇਸ਼ ਨਹੀਂ ਰਹਿਣ ਦੇਂਦਾ ਕਿ ਉਸਨੂੰ ਭੀ ਕਿਸੇ ਨਰ ਸਰੂਪ (ਬ੍ਰਹਮਾ, ਵਿਸ਼ਨੂੰ ਮਹੇਸ਼) ਯਾ ਨਾਰੀ (ਦੇਵੀ) ਰੂਪਤਾ ਵਿਚ ਅਲੱਗ ਅਰਾਧਿਆ ਜਾਵੇ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਜਦ ਦੇਵੀ ਨੂੰ—ਕਲਕੱਤੇ ਯਾ ਵਿੰਧਯਾਚਲ ਵਾਲੀ ਦੇਵੀ ਨਾਂ ਪਰ ਫਿਲਸਫਾਨਾ ਖਿਆਲ ਦੀ ਦੇਵੀ ਦੀ—ਪੂਜਾ ਤੋਂ ਮਨ੍ਹੇ ਕੀਤਾ ਹੈ ਤਾਂ ਦੇਵੀ ਨੂੰ 'ਆਦਿ ਭਵਾਨੀ' ਕਿਹਾ ਹੈ। ਅਰਥਾਤ ਫਿਲਸਫੇ ਦੇ ਖਿਆਲ ਵਾਲੀ ਦੇਵੀ ਦੀ ਪੂਜਾ ਥੀ ਨਹੀਂ ਦੱਸੀ ਤੇ ਫੁਰਮਾਇਆ ਹੈ:—

ਤੂ ਕਹੀਅਤ ਹੀ ਆਦਿ ਭਵਾਨੀ ॥ ਮੁਕਤਿ ਕੀ ਬਰੀਆ ਕਹਾ ਛਪਾਨੀ ॥ [ਗੌਂਡ ਨਾਮ:

ਫੇਰ ਇਤਿਹਾਸਕ ਪੱਖ ਵਿਚ ਢੂੰਡਿਆਂ ਭਾਈ ਭਗੀਰਥ ਦੀ ਸਾਖੀ ਥੀ ਇਹੋ ਗਲ ਦੱਸਦੀ ਹੈ ਕਿ ਧਿਆਨ ਵਿਚ ਵਸਾਈ ਦੇਵੀ ਨੇ ਉਸਨੂੰ ਗੁਰੂ ਨਾਨਕ ਵਲ ਘੱਲਿਆ ਤੇ ਆਪ ਨੂੰ ਮੁਕਤੀ ਦੇਣੋਂ ਅਸਮਰੱਥ ਦੱਸਿਆ§। ਦੂਸਰੇ ਗੁਰੂ ਜੀ ਨੂੰ ਜੋ ਪਹਿਲਾਂ ਦੇਵੀ ਦੇ ਉਪਾਸ਼ਕ ਸਨ ਗੁਰੂ ਨਾਨਕ ਦੇ ਦੁਆਰੇ ਢਾਡੂ ਦੇਂਦੀ ਦੇਵੀ ਦੇ ਦਰਸ਼ਨ ਹੋਏ¶। ਫਿਰ ਭਾਈ ਭੈਰੋਂ ਦੀ ਦੇਵੀ ਵਾਲੀ ਸਾਖੀ ਜੋ 'ਦਬਿਸਤਾਨੇ ਮਜ਼ਾਹਬ' ਵਾਲੇ ਨੇ ਲਿਖੀ ਹੈ ਜਿਸ ਵਿਚ ਭੈਰੋ (ਯਾ ਫੇਰੂ) ਨਾਮੇ ਸਿੱਖ ਨੇ ਦੇਵੀ ਦੀ ਮੂਰਤ ਦਾ ਨੱਕ ਕੱਟ ਦਿੱਤਾ ਸੀ। ਫਿਰ ਨੌਵੇਂ ਸਤਿਗੁਰੂ ਜੀ ਦਾ ਮੁਕਾਬਲਾ ਕਰਨੋ ਦੇਵੀ ਅਸਮੱਥਾ ਦੱਸਦੀ ਹੈ‖। ਫਿਰ ਦਸਵੇਂ ਪਾਤਸ਼ਾਹ ਦਾ ਪੰਥ ਨੂੰ 'ਇਕ ਅਕਾਲ ਪੁਰਖ ਦਾ ਉਪਾਸ਼ਕ ਬਨਾਉਣਾ', 'ਵਾਹਿਗੁਰੂ ਜੀ ਕੀ ਫਤਹ ਸਿਖਾਲਣੀ', 'ਵਾਹਿਗੁਰੂ ਜੀ ਕਾ ਖਾਲਸਾ' ਦੱਸਣਾ, ਇਨ੍ਹਾਂ ਸਾਰੇ ਵਾਕਿਆਤ ਤੋਂ ਪਤਾ ਲੱਗਾ ਕਿ ਵਾਹਿਗੁਰੂ ਦੀ ਕਿਸੇ

---

*'ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥' [ਗਉੜੀ ਸੁਖਮਨੀ ਮ: ੫

†'ਤਹ ਮਾਤ ਨ ਬੰਧੁ ਨ ਮੀਤ ਨ ਜਾਇਆ' ॥ [ਜਾਇਆ=ਇਸਤ੍ਰੀ]। [ਮਾਰੂ ਮ: ੫

ਤਥਾ:—'ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ !' [ਆ: ਮ: ੧

ਤਥਾ:—'ਤੇਜ ਕੋ ਪ੍ਰਚੰਡ ਹੈ ਅਖੰਡਣ ਕੋ ਖੰਡ ਹੈ, ਮਹੀਪਨ ਕੋ ਮੰਡ ਹੈ ਕਿ ਇਸਤ੍ਰੀ ਹੈ ਨ ਨਰੁ ਹੈ' ॥ ੯ ॥੨੬੧॥ [ਅਕਾਲ ਉਸਤਤਿ।

‡ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥ [ਵਾਰ ਆਸਾ ਮ: ੧

§ਦੇਖੋ ਸ਼੍ਰੀ ਗੁਰ ਨਾ: ਪ੍ਰਕਾਸ਼ ਪੂਰਬਾਰਧ ਅਧ੍ਯਾ: ੨੭ ਅੰਕ ੧੫,੧੬,੧੭ ਤੇ ੨੪।

¶ਦੇਖੋ ਤਵਾਰੀਖ ਖਾਲਸਾ ਹਿਸਾ ੧ ਨੰ: ੨ ਪੰਨਾ ੫੧੪ ਤੀ: ਐ:।

‖ਦੇਖੋ ਸ਼੍ਰੀ ਗੁਰ ਪ੍ਰਤਾਪ ਸੂਰਜ ਰਾਸ ੧੨ ਅੰਸੂ ੯ ਅੰਕ ੨੯ ਤੋਂ ੩੬ ਤੱਕ।

ਸ਼ਕਤੀ ਨੂੰ ਵਾਹਿਗੁਰੂ ਤੋਂ ਨਿਖੇੜਕੇ ਪੂਜਣਾ ਦਸਾਂ ਸਤਿਗੁਰਾਂ ਦੀ ਸਿੱਖਜਾ ਵਿਚ ਨਹੀਂ ਹੈ।

ਗੁਰੂ ਜੀ ਨੇ ਵਾਹਿਗੁਰੂ ਜੀ ਵਿਚ 'ਲਿੰਗ ਭੇਦ' ਨਹੀਂ ਮੰਨਿਆ। ਜਿਸ ਦਾ ਕੋਈ ਲਿੰਗ ਨਹੀਂ ਉਸ ਨੂੰ ਕਿਸੇ ਲਿੰਗ ਵਿਚ ਸੰਬੋਧਨ ਕਰ ਲੈਣਾ ਲਿੰਗ ਰਹਿਤ ਮੰਨਣ ਤੁੱਲ ਹੈ। ਉਸ ਨੂੰ ਪਿਤਾ ਕਹਿ ਲੈਣਾ ਵੈਸਾ ਹੀ ਹੈ ਜੈਸਾ ਮਾਤਾ ਕਹਿਣਾ। ਇਸ ਤਰ੍ਹਾਂ ਦੀ ਉਪਾਸਨਾ ਗੁਰਬਾਣੀ ਵਿਚ ਆਈ ਹੈ; ਪੰਚਮ ਗੁਰੂ ਜੀ ਨੇ ਫੁਰਮਾਇਆ ਹੈ:—

ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ॥ [ਮਾਝ ਮਃ ੫]

ਇਸ ਵਿਚ ਅਕਾਲ ਪੁਰਖ ਦੇ ਅਖੰਡ ਸਰੂਪ ਦੀ ਹੀ ਉਪਾਸਨਾ ਹੈ, ਕੋਈ ਸ਼ਕਤੀ ਉਸ ਤੋਂ ਨਿਖੇੜਕੇ ਉਸ ਦੀ ਵੱਖਰੀ ਵਜਕਤੀ ਫਰਜ਼ ਕਰਕੇ ਨਹੀਂ ਅਰਾਧੀ ਜਾ ਰਹੀ।

ਦਸਮੇਂ ਪਾਤਸ਼ਾਹ ਜੀ ਨੇ ਭੀ ਆਪਣੇ ਅਰਾਧਨਾ ਯੋਗ ਇਸ਼ਟ ਅਕਾਲ ਪੁਰਖ ਜੀ ਨੂੰ ਅਛੇਦ, ਅਰੂਪ, ਅਨਾਦ, ਅਭੂਤ, ਅਖੰਡ, ਅਛਿੱਜ, ਅਭੇਦ ਆਦਿ ਗੁਣਾਂ ਨਾਲ ਗਾ ਕੇ ਉਸਦੇ ਇਕੋ ਅਖੰਡ ਰੂਪ ਦਾ ਪਤਾ ਦਿੱਤਾ ਹੈ* ਤੇ ਉਸੇ ਨੂੰ ਹੀ 'ਨਮੋ ਪਰਮ ਗਜਾਤਾ॥ ਨਮੋ ਲੋਕ ਮਾਤਾ [ਜਾਪੁਜੀ]' ਆਖਿਆ ਹੈ। ਫਿਰ ਦੂਸਰੀਆਂ ਵਜਕਤੀਆਂ ਨੂੰ ਸਪਸ਼ਟ ਨਾਮ ਦੇ ਦੇ ਕੇ 'ਪਾਇ ਗਹੇ ਜਬ ਤੇ ਤੁਮਰੇ' ਵਿਚ ਖੋਹਲਕੇ ਪੂਜਨ ਤੋਂ ਵਰਜਿਆ ਹੈ ਤੇ ਇਉਂ ਭੀ ਕਿਹਾ ਹੈ 'ਬ੍ਰਹਮਾਦਿਕ ਸਭ ਹੀ ਪਚ ਹਾਰੇ।ਬਿਸਨੁ ਮਹੇਸੁਰ ਕੌਨ ਬਿਚਾਰੇ। [ਚਉਃ ਅਃ]' ਜਿਸ ਤੋਂ ਸਿੱਧ ਹੈ ਕਿ ਆਪ ਇਕ ਅਖੰਡ ਅਕਾਲ ਮੂਰਤੀ ਦੇ ਉਪਾਸਕ ਹਨ†। ਉਸੇ ਨੂੰ ਪਿਤਾ ਉਸੇ ਨੂੰ ਮਾਤਾ ਕਹਿਕੇ ਪਿਆਰ ਕਰਨਾ ਇਹ ਸਿੱਧਾਂਤ ਦਸਾਂ ਹੀ ਗੁਰੂ ਸਾਹਿਬਾਂ ਦਾ ਸਿੱਧ ਹੁੰਦਾ ਹੈ।

ਸੋ (੧) ਗੁਰਬਾਣੀ ਵਿਚ ਜਿਥੇ ਕਿਤੇ ਪਰਮੇਸ਼ੁਰ ਦੀ ਤਾਕਤ, ਸੱਤਜ, ਬਲ, ਸਮਰੱਥਾ ਸ਼ਕਤੀ ਦੇ ਅਰਥਾਂ ਵਿਚ ਭਵਾਨੀ ਆਦਿ ਕੋਈ ਪਦ ਆਇਆ ਹੈ ਸੋ ਅਕਾਲ ਪੁਰਖ ਦੇ ਵਜੂਦ ਤੋਂ ਅਭਿੰਨ ਹੋਣ ਕਰਕੇ ਉਸੇ ਦਾ ਬੋਧਕ ਹੈ। ਸੱਤਜਾ ਯਾ ਸ਼ਕਤੀ 'ਸ਼ਕਤੇ' ਤੋਂ ਭਿੰਨ ਹੋਕੇ ਵਜੂਦ ਨਹੀਂ ਰਖਦੀ ਜਿਵੇਂ ਦਸਮੇਸ਼ ਜੀ ਨੇ ਫੁਰਮਾਇਆ ਹੈ:—

---

*ਦਸਮ ਗੁਰਵਾਕ:—ਅਸੰਭ ਰੂਪ ਅਨਭੂ ਪ੍ਰਭਾ ਅਤਿ ਬਲਿਸਟ ਜਲ ਥਲਿ ਕਰਣ॥ ਅੱਚੁਤ ਅਨੰਤ ਅੱਦ੍ਵੈ ਅਮਿਤ ਨਾਥ ਨਿਰੰਜਨ ਤਵ ਸਰਣ॥੧॥੩੨॥ [ਗਜਾਨ ਪ੍ਰਬੋਧ
ਪੁਨਾ:—ਨਮੋ ਨਾਥ ਪੂਰੇ ਸਦਾ ਸਿੱਧ ਕਰਮੰ॥ ਅਛੇਦੀ ਅਭੇਦੀ ਸਦਾ ਏਕ ਧਰਮੰ॥ ਕਲੰਕੈ ਬਿਨਾਂ ਨਿਹਕਲੰਕੀ ਸਰੂਪੇ॥ ਅਛੈਦੇ ਅਭੇਦੇ ਅਖੇਦੇ ਅਨੂਪੇ॥ [ਗਜਾਨ ਪ੍ਰਬੋਧ
ਪੁਨਾ:—ਬੇਦ ਕਤੇਬ ਕੇ ਭੇਦ ਸਭੇ ਤਜ, ਕੇਵਲ ਕਾਲ ਕ੍ਰਿਪਾ ਨਿਧ ਮਾਨਿਯੋ। [੩੩ ਸ੍ਵੈਯੇ
'ਕੇਵਲ' ਕਹਿਣ ਨਾਲ ਅਕਾਲ ਪੁਰਖ ਨੂੰ ਵਾਹਦ, ਇੱਕੋ, ਅਦ੍ਵੈਤ ਸਿੱਧ ਕਰ ਰਹੇ ਹਨ।
ਯਥਾ:—ਭਜੋ ਸੁ ਏਕ ਨਾਮਯੰ॥ ਜੁ ਕਾਮ ਸਰਬ ਠਾਮਯੰ॥ ਨ ਜਾਪ ਆਨ ਕੋ ਜਪੋ॥ ਨ ਅਉਰ ਥਾਪਨਾ ਥਪੋ॥ ੩੭॥ ਬਿਅੰਤਿ ਨਾਮੁ ਧਿਆਇ ਹੋ॥ ਪਰਮ ਜੋਤਿ ਪਾਇ ਹੋ॥ ਨ ਧਿਆਨ ਆਨ ਕੋ ਧਰੋ॥ ਨ ਨਾਮ ਆਨ ਉਚਰੋ॥੩੮॥ਤਵੱਕ ਨਾਮ ਰਤਿਯੰ। ਨ ਆਨ ਮਾਨ ਮਤਿਯੰ॥ ਪਰੰਮ ਧਿਆਨ ਧਾਰੀਯੰ॥ ਅਨੰਤ ਪਾਪ ਟਾਰੀਯੰ॥ ੩੯॥ ਤੁਮੇਵ ਰੂਪ ਰਾਚਿਯੰ॥ ਨ ਆਨ ਦਾਨ ਮਾਚਿਯੰ॥ ਤਵੱਕ ਨਾਮੁ ਉਚਾਰੀਯੰ॥ ਅਨੰਤ ਦੁਖ ਟਾਰੀਯੰ॥ ੪੦॥ [ਬਚਿੱਤ੍ਰ ਨਾਟਕ ਧਿ: ੬

ਪ੍ਰਥਮ ਕਾਲ ਸਭ ਜਗ ਕੋ ਤਾਤਾ ॥ ਤਾਂ ਤੇ ਭਯੋ ਤੇਜ ਬਿਖ੍ਯਾਤਾ ॥ ਸੋਈ ਭਵਾਨੀ ਨਾਮ ਕਹਾਈ ॥ ਜਿਨ ਸਗਰੀ ਯਹ ਸ੍ਰਿਸਟਿ ਉਪਾਈ ॥ ੨੯ ॥ [ਚਉ. ਅਵਤਾ:

ਇਥੇ ਭਵਾਨੀ ਕੋਈ ਵੱਖਰੀ ਵਜਕਤੀ ਨਹੀਂ ॥ ਇਸੇ ਭਾਵ ਦਾ ਇਕ ਵਾਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਹੈ:–

ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥ [ਪ੍ਰਭਾਤੀ ਕਬੀਰ ਜੀ

'ਪ੍ਰਥਮ ਕਾਲ ਸਭ ਜਗ ਕੋ ਤਾਤਾ' ਤੋਂ 'ਤੇਜ' ਉਤਪਤ ਹੋਣਾ ਤੇ ਉਸ ਤੋਂ ਜਗਤ ਰਚਨਾ ਹੋਈ ਤੇ 'ਅਵਲਿ ਅਲਹ' ਨੇ 'ਨੂਰ' ਪੈਦਾ ਕਰਨਾ ਤੇ ਨੂਰ ਤੋਂ ਸਾਰੀ ਰਚਨਾ ਰਚੀ ਇਕੋ ਭਾਵ ਦੇ ਖ਼ਿਆਲ ਹਨ, ਦੁਹਾਂ ਵਿਚ ਵਾਹਿਗੁਰੂ ਅਛੇਦ ਤੇ ਅਖੰਡ ਹੈ ਤੇ ਅਲਗ ਵਜਕਤੀ ਤੇਜ ਨੂੰ ਯਾਂ ਨੂਰ ਨੂੰ ਨਹੀਂ ਕਿਹਾ। ਗੁਰੂ ਜੀ ਸਦਾ ਆਪਣੇ ਅਕਾਲ ਪੁਰਖ ਨੂੰ 'ਅਚੁਤ ਅਨੰਤ ਅੱਦ੍ਵੈ ਅਮਿਤ ਨਾਥ ਨਿਰੰਜਨ ਤਵ ਸਰਣ' ਆਖਦੇ ਹਨ। ਉਸ ਨੂੰ ਆਪ ਕਦੇ ਦੋ ਰੂਪਾਂ ਵਿਚ ਵੰਡੀਂਦਾ ਨਹੀਂ ਕਹਿੰਦੇ*। ਇਸੇ ਭਾਵ ਵਿਚ ਦਸਮ ਗੁਰੂ ਜੀ ਦੇ ਏਹ ਵਾਕ ਹਨ:–

ਨਮੋ ਪਰਮ ਗਜਾਤਾ ॥ ਨਮੋ ਲੋਕ ਮਾਤਾ ॥ [ਸ੍ਰੀ ਜਾਪੁਜੀ

'ਸਰਬ ਕਾਲ ਹੈ ਪਿਤਾ ਅਪਾਰਾ ॥ ਦੇਬਿ ਕਾਲਕਾ ਮਾਤ ਹਮਾਰਾ' ॥ [ਬਚਿੱ: ੧੪. ੫

ਇਸ ਵਿਚ ਕਾਲਕਾ ਦੇਬਿ ਕਹਿਕੇ ਉਸੇ ਮਹਾਂ ਕਾਲ ਨੂੰ ਜਣਾਇਆ ਹੈ। 'ਮਾਤ' ਇਸਤ੍ਰੀ ਲਿੰਗ ਪਦ ਵਰਤਕੇ ਇਸਦੇ ਸੰਬੰਧ ਕਾਰਕ ਦੀ ਵਿਭਕਤੀ 'ਹਮਾਰਾ' ਪੁਲਿੰਗ ਵਰਤਿਆ ਹੈ। ਪੁਲਿੰਗ ਪਦ 'ਹਮਾਰਾ' ਵਰਤਣ ਤੋਂ ਪ੍ਰਯੋਜਨ ਇਹੋ ਗਲ ਜਨਾਉਣ ਦਾ ਹੈ ਕਿ ਸਰਬ ਕਾਲ ਤੇ ਦੇਬਿ ਕਾਲਕਾ ਇਕੋ ਨੂੰ ਕਹਿ ਰਹੇ ਹਨ, ਵੱਖਰੀ ਵਜਕਤੀ ਨਹੀਂ ਮੰਨ ਰਹੇ। ਫਿਰ ਇਸ ਤਰ੍ਹਾਂ ਕਿਹਾ ਹੈ:–

ਤਹ ਹਮ ਅਧਿਕ ਤਪੱਸ੍ਯਾ ਸਾਧੀ ॥ ਮਹਾ ਕਾਲ ਕਾਲਕਾ ਅਰਾਧੀ ॥ ੧ ॥

ਇਹਿ ਬਿਧਿ ਕਰਤ ਤਪੱਸ੍ਯਾ ਭਯੋ ॥ ਦੋ ਤੇ ਏਕ ਰੂਪ ਹ੍ਵੈ ਗਯੋ ॥ [ਬਚਿ: ਨਾ:

ਇਸ ਵਿਚ ਬੀ 'ਮਹਾਂ ਕਾਲ ਕਾਲਕਾ' ਇੱਕੋ ਅਭੇਦ ਵਜਕਤੀ ਦੇ ਵਾਚਕ ਹਨ। ਜੇ ਕਦੇ ਮਹਾਂ ਕਾਲ ਕਾਲਕਾ ਦੋ ਅੱਡ ਅੱਡ ਵਜਕਤੀਆਂ ਹਨ ਤਾਂ ਆਰਾਧਕ ਜੀ ਨੂੰ ਕਹਿਣਾ ਚਾਹੀਦਾ ਸੀ ਕਿ 'ਤੂੰ ਤੇ ਏਕ ਰੂਪ ਹੁਇ ਗਇਓ'। ਦ੍ਵੈ ਕਹਿਣ ਤੋਂ ਸਪਸ਼ਟ ਹੈ ਕਿ ਮਹਾਂ ਕਾਲ ਕਾਲਕਾ ਇਕ ਅਭੇਦ ਵਜਕਤੀ ਹੈ†। ਜੇ ਆਪ ਕਾਲਕਾ ਵੱਖਰੀ ਮੰਨਦੇ ਤਾਂ ਅੱਗੇ

---

*ਇਕ ਬਿਨ ਦੂਸਰ ਸਿਉ ਨ ਚਿਨਾਰ ॥ [ਸ: ਹਜ਼ਾਰੇ ਪਾ: ੧੦

ਪੁਨ:–ਆਦਿ ਪੁਰਖ ਜਿਨ ਏਕ ਪਛਾਨਾ ॥ ਦੁਤੀਆ ਭਾਵ ਨ ਮਨ ਮਹਿ ਆਨਾ ॥ ੨੧ ॥

ਜੇ ਜੇ ਭਾਵ ਦੁਤਿਯ ਮਹਿ ਰਾਚੇ ॥ ਤੇ ਤੇ ਮੀਤ ਮਿਲਨ ਤੇ ਬਾਚੇ ॥

ਏਕ ਪੁਰਖ ਜਿਨ ਨੇਕ ਪਛਾਨਾ ॥ ਤਿਨ ਹੀ ਪਰਮ ਤੱਤ ਕਹ ਜਾਨਾ ॥੨੨॥ [ਚਉ: ਅਵ:

†ਕਵੀ ਜੀ ਨੇ ਬੀ ਜਦ ਸਤਿਗੁਰੂ ਜੀ ਦੇ ਇਸ ਤਪ ਦਾ ਹਾਲ ਲਿਖਿਆ ਹੈ ਤਾਂ ਸਤਿਗੁਰ ਜੀ ਦੇ ਵਾਹਿਗੁਰੂ ਵਿਚ ਲੀਨ ਹੋਣ ਬਾਬਤ ਐਉਂ ਕਿਹਾ ਹੈ:–

[ਅਗਲੀ ਟੂਕ ਓਥੇ ਅਗਲੇ ਪੰਨੇ ਦੇ ਹੇਠ

ਉਸੇ ਨੂੰ 'ਅਲਖ ਗੁਰਦੇਵ ਤੇ ਪ੍ਰਭੂ' ਇਉਂ ਕਿਉਂ ਲਿਖਦੇ, ਯਥਾ:—'ਤਾਤ ਮਾਤ ਮੁਰ ਅਲਖ ਅਰਾਧਾ ॥ ਬਹੁ ਬਿਧਿ ਜੋਗ ਸਾਧਨਾ ਸਾਧਾ ॥ ਤਿਨ ਜੋ ਕਰੀ ਅਲਖ ਕੀ ਸੇਵਾ ॥ ਤਾਤੇ ਭਏ ਪ੍ਰਸੰਨ ਗੁਰਦੇਵਾ' ॥ [ਬਚਿ: ਨਾ:

ਕਿਉਂਕਿ ਅੱਗੇ ਦੱਸਦੇ ਹਨ। 'ਤਿਨ ਪ੍ਰਭੂ ਜਬ ਆਇਸ ਮੁਹਿ ਦੀਆ ॥ ਤਬ ਹਮ ਜਨਮ ਕਲੂ ਮਹਿ ਲੀਆ ॥' ਉਸ ਪ੍ਰਭੂ ਨੇ ਜਦ ਮੈਨੂੰ ਆਗਿਆ ਦਿਤੀ ਜਿਸ ਨੂੰ 'ਮਹਾਂ ਕਾਲ ਕਾਲਕਾ' ਕਹਿ ਆਏ ਹਨ, ਹੁਣੇ ਉਸੇ ਨੂੰ ਅਲਖ ਗੁਰਦੇਵ ਤੇ ਪ੍ਰਭੂ ਕਹਿ ਰਹੇ ਹਨ।

ਫਿਰ ਅੱਗੇ ਕਿਹਾ ਹੈ:—ਅਕਾਲ ਪੁਰਖ ਬਾਚ:—'ਮੈ ਅਪਨਾ ਸੁਤ ਤੋਹਿ ਨਿਵਾਜਾ' ਇਥੇ ਕੇਵਲ ਅਕਾਲ ਪੁਰਖ ਜੀ ਨੇ ਕਿਹਾ ਹੈ ਕਿ ਮੈਂ ਤੈਨੂੰ ਆਪਣਾ ਪੁੱਤ੍ਰ ਨਿਵਾਜਿਆ, ਜੇ ਕਾਲਕਾ ਵੱਖਰੀ ਹੁੰਦੀ ਤਾਂ ਨਾਲ ਕਾਲਕਾ ਬਾਚ ਬੀ ਹੁੰਦਾ, ਫਿਰ ਧਿਆ ਦੇ ਅੰਤ ਵਿਚ ਲੇਖ ਹੈ:— 'ਆਗਿਆ ਕਾਲ ਜਗ ਪ੍ਰਵੇਸ਼ ਕਰਨਨੰ'। ਫਿਰ ਕਹਿੰਦੇ ਹਨ:—'ਜੋ ਨਿਜ ਪ੍ਰਭੂ ਮੋ ਸੋਂ ਕਹਾ ਸੋ ਕਹਿਹੌਂ ਜਗ ਮਾਹਿ'। ਇਹ ਅਸੀਂ ਦੱਸ ਆਏ ਹਾਂ ਕਿ ਲਿੰਗ ਰਹਿਤ ਅਕਾਲ ਪੁਰਖ ਨੂੰ ਸਰਬ ਲਿੰਗ ਵਿਚ ਕਹਿ ਜਾਣਾ ਉਸ ਨੂੰ ਅਲਿੰਗ ਕਹਿਣ ਦੇ ਹੀ ਤੁੱਲ ਹੈ।

ਪਰ ਜਿੱਥੇ (੨) ਦੇਵੀ ਦੀ ਅਲੱਗ ਰੂਪਤਾ ਆਵੇਗੀ ਓਥੇ ਦੇਵਤਿਆਂ ਵਾਂਙੂ ਉਹ ਵਜ਼ਕਤੀ ਅਕਾਲ ਪੁਰਖ ਤੋਂ ਨੀਵੀਂ, ਉਸ ਦੇ ਚਰਨਾਂ ਵਿਚ ਵੱਸਣ ਵਾਲੀ ਵਰਣਨ ਹੋਵੇਗੀ, ਯਥਾ:—

[ਪਿਛਲੇ ਪੰਨੇ ਦੀ ਬਾਕੀ ਟੂਕ]

ਜੀਤਜੋ ਮਨ ਹੁਇ ਧਯਾਨ ਪਰਾਇਨ ਕਰਤਾ ਪੁਰਖ ਸਾਥ ਲਿਵ ਲਾਇ ॥ ਸਰਬ ਜੋਤਿ ਕੀ ਜੋਤਿ ਓਦੋਤਕ ਅਸ ਸਰੂਪ ਮਹਿੰ ਰਹੇ ਸਮਾਇ ॥ ਏਕ ਰੂਪ ਹੁਇ ਤਨ ਸੁਧ ਬਿਸਰੀ ਪਾਰਬ੍ਰਹਮ ਪਰਮੇਸੁਰ ਪਾਇ ॥ ਬੀਤੇ ਬਰਖ ਅਸੰਖ ਏਕ ਭੇ ਮੂਰਤ ਤਪ ਕੀ ਤਨੂ ਸੁਹਾਇ ॥ ੩੦ ॥ [ਰਾਸ ੧੧ ਅੰਸੂ ੪੯।

ਜਿਸਦਾ ਸਪਸ਼ਟ ਅਰਥ ਇਹ ਹੈ ਕਿ ਸ਼੍ਰੀ ਗੁਰੂ ਜੀ ਨੂੰ ਇਸ ਵੇਲੇ 'ਕਰਤਾ ਪੁਰਖ ਸਰਬ ਜੋਤੀ ਮਯ, ਜਜੋਤੀ ਪ੍ਰਕਾਸ਼ ਦੇਣ ਵਾਲੇ ਪਾਰਬ੍ਰਹਮ ਪਰਮੇਸੁਰ' ਵਿਚ ਸਮਾ ਗਏ ਦੱਸ ਰਹੇ ਹਨ। ਇਹ ਉਹੋ ਵਕਤ ਹੈ ਜਿਸ ਵੇਲੇ ਬਾਬਤ ਸ੍ਰੀ ਮੁਖਵਾਕ ਹੈ 'ਤਹ ਹਮ ਅਧਿਕ ਤਪੱਸਜਾ ਸਾਧੀ ॥ ਮਹਾਂ ਕਾਲ ਕਾਲਕਾ ਅਰਾਧੀ ॥ ਇਹਿ ਬਿਧਿ ਕਰਤਿ ਤਪੱਸਜਾ ਭਯੋ ॥ ਦ੍ਵੈ ਤੇ ਏਕ ਰੂਪ ਹ੍ਵੈ ਗਯੋ' ॥ ਭਾਵੇਹ ਕਿ ਕਵੀ ਜੀ 'ਮਹਾਂ ਕਾਲ ਕਾਲਕਾ' ਦਾ ਅਰਥ 'ਕਰਤਾ ਪੁਰਖ, ਜਜੋਤੀਆਂ ਨੂੰ ਜਜੋਤੀ ਦਾਤਾ, ਪਾਰਬ੍ਰਹਮ, ਪਰਮੇਸੁਰ' ਕਰ ਰਹੇ ਹਨ। ਮਹਾਂ ਕਾਲ ਤੇ ਕਾਲਕਾ ਦੇਵੀ ਦੋ ਵਜ਼ਕਤੀਆਂ ਅਰਥ ਨਹੀਂ ਕਰ ਰਹੇ। ਤੇ ਅੱਗੇ ਇਸੇ ਪ੍ਰਸੰਗ ਵਿਚ ਅਕਾਲ ਪੁਰਖ ਹੀ ਗੁਰੂ ਜੀ ਨੂੰ ਸੱਦਦੇ, ਵਰ ਭ੍ਰਸ਼ਤ ਕਰਦੇ ਤੇ ਜਗਤ ਵਲ ਟੋਰਦੇ ਦੱਸਦੇ ਹਨ, ਯਥਾ:—

"ਮੈਂ ਅਪਨਾ ਸੁਤ ਤੋਹਿ ਨਿਵਾਜਿਓ ਪੰਥ ਪ੍ਰਚੁਰ ਕਰੀਅਹਿ ਜਗ ਜਾਇ ॥" ੨੦

ਇਸ ਪਰ ਗੁਰੂ ਜੀ ਨੇ ਜੋ ਕੁਛ ਕੀਤਾ ਸੋ ਕਵੀ ਜੀ ਐਉਂ ਦੱਸਦੇ ਹਨ:—

ਆਇਸੁ ਮਾਨਿ ਸੀਸ ਪਰ ਪ੍ਰਭੂ ਕੀ ਬਾਰਬਾਰ ਅਭਿਬੰਦਨ ਕੀਨਿ ॥
ਕਰਤਾ ਪੁਰਖ ਅਕਾਲ ਕ੍ਰਿਪਾਲੰ ਏਕੰਕਾਰ ਸੁ ਗੁਰੂ ਪ੍ਰਬੀਨ ॥ ੩੪ ॥ [ਰਾ: ੧੧—੫੨

ਇਨ੍ਹਾਂ ਪ੍ਰਮਾਣਾਂ ਤੋਂ ਬੀ ਇਹੋ ਸਿੱਧਾਂਤ ਨਿਕਲਦਾ ਹੈ ਕਿ ਕਵੀ ਜੀ ਆਪ ਬੀ 'ਮਹਾਂ ਕਾਲ ਕਾਲਕਾ' ਦਾ ਅਰਥ 'ਪ੍ਰਭੂ, ਕਰਤਾ ਪੁਰਖ, ਅਕਾਲ, ਏਕੰਕਾਰ' ਕਹਿ ਰਹੇ ਹਨ।

ਅਨਹਦ ਰੂਪ ਅਨਾਹਦ ਬਾਨੀ ॥ ਚਰਨ ਸਰਨ ਜਿਹ ਬਸਤ ਭਵਾਨੀ ॥ [ਅਕਾਃ ਉਸਃ ੫,

ਇਥੇ ਵਾਹਿਗੁਰੂ ਜੀ ਨੂੰ ਦੇਸ਼ ਕਾਲ ਤੋਂ ਪਰੇ ਦੱਸ ਕੇ ਭਵਾਨੀ ਨੂੰ ਚਰਨਾਂ ਵਿਚ ਵੱਸਣ ਵਾਲੀ ਦੱਸਿਆ ਹੈ, ਫਿਰ ਦਸਮ ਗੁਰੂ ਜੀ ਫੁਰਮਾਉਂਦੇ ਹਨਃ—

ਕਈ ਦੇਵਿ ਆਦਿ ਕੁਮਾਰ* ॥ ਕਈ ਕਿਸਨ ਬਿਸਨੁ ਅਵਤਾਰ ॥ [ਅਕਾਃ—੨੯੮

ਪੁਨਾਃ—ਲਖ ਲਖਮੀ ਲਖ ਬਿਸਨ ਕਿਸਨ ਕਈ ਨੇਤਿ ਬਤਾਵਹਿੰ† ॥ [ਗਜਾਕ ਪੂਬੋਧ (੪੬੮੭)

ਪੁਨਾਃ—ਸਿਰਜੇ ਦਾਨੇ ਦੇਵਤੇ ਤਿਨ ਮੰਦਰਿ ਬਾਦੁ ਰਚਾਇਆ ॥ ਤੈਹੀਂ ਦੁਰਗਾ ਸਾਜਿਕੈ ਦੈਤਾ ਦਾ ਨਾਸ ਕਰਾਇਆ ॥ ਤੈਥੋ ਹੀ ਬਲੁ ਰਾਮ ਲੈ ਨਾਲਿ ਬਾਣਾ ਦਹਸਰੁ ਘਾਇਆ ॥ ਤੈਥੋ ਹੀ ਬਲੁ ਕ੍ਰਿਸਨ ਲੈ ਕੰਸ ਕੇਸੀ ਪਕੜ ਗਿਰਾਇਆ ॥ ਬਡੇ ਬਡੇ ਮੁਨਿ ਦੇਵਤੇ ਕਈ ਜੁਗ ਤਿਨੀ ਤਨੁ ਤਾਇਆ ॥ ਕਿਨੀ ਤੇਰਾ ਅੰਤੁ ਨ ਪਾਇਆ ॥ ੨ ॥ [ਭਗਉਤੀ ਕੀ ਵਾਰ

ਇਹੋ ਸਿੱਧਾਂਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੈ, ਯਥਾਃ—

ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥ [ਰਾਮਃ ਮਃ ੫

ਤਥਾਃ—ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ..... [ਆਸਾ ਮਃ ੧

ਪੁਨਾਃ—ਕੋਟਿ ਦੇਵੀ ਜਾਕਉ ਸੇਵਹਿ ਲਖਿਮੀ ਅਨਿਕ ਭਾਤਿ ॥ [ਆਸਾ ਮਃ ੫

ਤਥਾਃ—ਅਨਿਕ ਦੇਵੀ ਦੇਵਾ ਬਹੁ ਭਾਂਤਿ ॥ [ਸਾਰਗ ਮਃ ੫

ਤਥਾਃ—ਦੁਰਗਾ ਕੋਟਿ ਜਾਕੈ ਮਰਦਨੁ ਕਰੈ ॥ ਪੁਨਾਃ—ਕੋਟਿ ਸਕਤਿ ਸਿਵ ਆਗਿਆਕਾਰ ॥

ਪੁਨਾਃ—ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ [ਜਪੁਜੀ

ਫਿਰ ਇਨ੍ਹਾਂ ਵਜ਼ਕਤੀਆਂ ਨੂੰ ਅਕਾਲ ਪੁਰਖ ਦੀ ਤਰ੍ਹਾਂ ਸਰਵੱਗ ਨਹੀਂ ਮੰਨਿਆਂ ਸਗੋਂ ਅੱਗਿਆਨ ਦਾ ਹਨੇਰਾ—ਚਾਹੇ ਕਿਸੇ ਤਰ੍ਹਾਂ ਦਾ ਹੋਵੇ—ਇਨ੍ਹਾਂ ਦੇ ਦੁਆਲੇ ਦੱਸਿਆ ਹੈ।

ਯਥਾਃ—ਦੇਵੀ ਦੇਵਾ ਮੂਲੁ ਹੈ ਮਾਇਆ ॥ ਪੁਨਾਃ—ਭਰਮੇ ਮੁਨਿ ਸੁਰਿ ਨਰ ਦੇਵੀ ਦੇਵਾ ॥ [ਸੁਖਃ

ਪੁਨਾਃ—ਮਾਇਆ ਮੋਹੇ ਦੇਵੀ ਸਭਿ ਦੇਵਾ ॥ ਪੁਨਾਃ—ਦੇਵੀਆ ਨਹੀ ਜਾਨੈ ਮਰਮ ॥

ਪੁਨਾਃ—ਦੇਵੀ ਮਰਮੁ ਨ ਪਾਇਆ ॥ [ਪ੍ਰਭਾਃ ਮਃ ੫

ਫਿਰ ਇਨ੍ਹਾਂ ਦੀ ਉਪਾਸਨਾ ਕਰਨ ਬਾਬਤ ਇਹ ਵਾਕ ਹੈਨਃ—

ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਏਹਿ ॥ [ਮਾਝਃ ਮਃ ੧

ਪੁਨਾਃ—ਚੋਰੀ ਕੀ ਮੇਵਾ ਕਰਹਿ ਠਾਕੁਰੁ ਨਹੀ ਦੀਸੈ ॥ ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥ [ਗਉੜੀ ਮਃ ੧

---

*ਆਦਿ ਕੁਮਾਰ ਦੇਵੀਆਂ। ਆਦਿ ਕੁਮਾਰ ਦਾ ਅਰਥ 'ਸਨਤ ਕੁਮਾਰ' ਲਾਉਣੇ ਦਾ ਖਿਆਲ ਆ ਸਕਦਾ ਹੈ, ਪਰ ਗਿਆਨੀ ਸਮੂਹ ਦੀ ਸੋਧੀ ਹੋਈ ਬੀੜ ਵਿਚ 'ਦੇਵਿ' ਦੇ 'ਵ' ਨੂੰ ਸਿਆਹੀ ਹੈ ਜਿਸ ਦਾ ਸਪਸ਼ਟ ਅਰਥ ਦੇਵੀ ਹੈ, 'ਆਦਿ ਕੁਮਾਰ' ਇਸ ਦਾ ਵਿਸ਼ੇਸ਼ਣ ਹੈ।

†ਇਸੇ ਛੰਦ ਦੇ ਅਖੀਰ ਵਿਚ ਆਪ ਨੂੰ ਜਿਸ ਦੀ ਸ਼ਰਣ ਦੱਸਦੇ ਹਨ ਉਸ ਦਾ ਸਰੂਪ ਮੋਹੁੰ ਕਹਿੰਦੇ ਹਨਃ—"ਅਮੰਭ ਰੂਪ ਅਨਭੇ ਪ੍ਰਭਾ ਅਤਿ ਬਲਿਸਟ ਜਲ ਥਲਿ ਕਥਣ ॥ ਅੱਜੂਨ ਅਨੰਤ ਅੱਦ੍ਵੈ ਅਮਿਤ ਨਾਥ ਨਿਰੰਜਨ ਤਵ ਸਰਣ" ॥ ੧ ॥ ੩੨ ॥ [ਗਿਆਨ ਪ੍ਰਬੋਧ

ਪੁਨਾ:—ਠਾਕੁਰ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ [ਭੈਰ: ਮ: ੫
ਪੁਨਾ:—ਦੇਵੀ ਦੇਵਾ ਪੂਜਹਿ ਭੋਲਹਿ ਪਾਰਬ੍ਰਹਮੁ ਨਹੀ ਜਾਨਾ ॥ [ਗਉੜੀ ਕਬੀਰ
ਪੁਨਾ:—ਮਹਾ ਮਾਈ ਕੀ ਪੂਜਾ ਕਰੈ। ਨਰ ਸੋ ਨਾਰਿ ਹੋਇ ਅਉਤਰੈ ॥ [ਰੋਂਡ ਨਾਮ:

(੩) ਤੀਸਰਾ ਰੂਪ ਦੇਵੀ ਦਾ ਮਿੱਟੀ, ਪੱਥਰ, ਕਾਠ ਦੀ ਮੂਰਤੀ ਹੈ, ਉਸ ਸੰਬੰਧੀ ਗੁਰਵਾਕ ਇਉਂ ਹਨ:—ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥

ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥ [ਗਉ: ਕਬੀਰ ਜੀ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਹਰ ਪ੍ਰਕਾਰ ਦੀ ਮੂਰਤੀ ਪੂਜਨ ਮਨ੍ਹੇ ਹੈ ਤੇ ਦਸਮ ਗੁਰੂ ਜੀ ਨੇ ਮੂਰਤੀ ਪੂਜਾ ਦੇ ਉਲਟ ਕਹਿੰਦਿਆਂ ਆਪ ਨੂੰ 'ਬੁਤਸ਼ਿਕਨ' ਕਿਹਾ ਹੈ। ਸੋ ਦੇਵੀ ਦੀ ਕਾਸ਼ਟ, ਮ੍ਰਿਤਕਾ, ਪਖਾਣ ਕਾਗਜ਼ ਦੀ ਮੂਰਤੀ-ਪੂਜਾ ਦਸਾਂ ਹੀ ਸ਼ਤਿਗੁਰਾਂ ਦੇ ਮਤ ਵਿਚ ਨਹੀਂ ਹੈ,
ਯਥਾ:—ਪਖਾਣ ਪੂਜ ਹੋ ਨਹੀਂ। [ਬਚਿੱਤ੍ਰ ਨਾਟਕ ੬-੩੫
ਪੁਨਾ:—ਪਾਹਨ ਕੋ ਅਸਥਾਲਯ ਕੋ ਸਿਰ ਨਿ ਯਾਦਿ ਫਿਰਿਓ ਕਛੁ ਹਾਥ ਨ ਆਇਯੋ [੩੩ ਸ੍ਰੀ ਮੁ

ਸੋ ਸਿੱਖ ਸ਼ਾਸਤ੍ਰਾਂ ਅਤੇ ਲਿਟ੍ਰੇਚਰ ਦੀ ਪੜਤਾਲ ਕਰਨ ਤੇ ਦੇਵੀ ਦੇ ਤ੍ਰੈ ਪੱਖ ਐਉਂ ਸਿੱਧ ਹੋਏ:—

੧. ਅਕਾਲ ਪੁਰਖ ਸਰਬ ਸ਼ਕਤੀਮਾਨ ਹੋਣ ਕਰਕੇ ਉਸ ਦੀ ਸ਼ਕਤੀ ਉਸੇ ਦੇ ਨਾਲ ਅਭੇਦ ਹੈ। ਸ਼ਕਤਾ ਤੇ ਸ਼ਕਤੀ ਇਕ ਰੂਪ ਹਨ। ਸ਼ਕਤੇ ਤੋਂ ਸ਼ਕਤੀ ਨਿੱਖੜਕੇ ਵੱਖਰਾ ਰੂਪ ਧਾਰਕੇ ਉਸ ਤੁੱਲਜ ਅਲੱਗ ਵਜਕਤੀ ਨਹੀਂ ਧਾਰਦੀ। ਅਕਾਲ ਪੁਰਖ ਵਿਚ ਲਿੰਗ ਭੇਦ ਨਾ ਹੋਣ ਕਰਕੇ ਗੁਰ ਸਿੱਖੀ ਵਿਚ ਉਸ ਨੂੰ ਮਾਤਾ ਪਿਤਾ ਦੋਹਾਂ ਹੀ ਸੰਬੋਧਨਾਂ ਨਾਲ ਯਾਦ ਕੀਤਾ ਗਿਆ ਹੈ। 'ਅੱਲਾ ਤੇ ਅੱਲਾ ਦਾ ਨੂਰ' 'ਜਗਤ ਦਾ ਤਾਤ ਤੇ ਉਸ ਦਾ ਤੇਜ' ਦੇ ਵਜਕਤੀਆਂ ਨਹੀਂ ਹਨ, ਇਕੋ ਅੱਦ੍ਵੈ ਅਖੰਡ, ਅਛੇਦ, ਅਭੇਦ ਸਰੂਪ ਹੈ। 'ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ' ਤੇ 'ਤੁਮ ਮਾਤ ਪਿਤਾ ਹਮ ਬਾਰਿਕ ਤੇਰੇ' ਆਦਿਕ ਸੰਬੋਧਨ ਉਸੇ ਦੇ ਹਨ।

੨. ਇਕ ਐਸੀ ਵਜਕਤੀ ਨੂੰ ਜੋ ਅਲੱਗ ਰੂਪ ਵਾਲੀ ਹੋਵੇ ਤੇ ਆਪਣਾ ਭਿੰਨ ਵਜੂਦ ਰੱਖਦੀ ਹੋਵੇ 'ਓਹੁ ਵੇਖੈ ਓਨਾ ਨਦਰਿ ਨ ਆਵੈ' 'ਲਖ ਬ੍ਰਹਮੇ ਬਿਸਨ ਮਹੇਸ' 'ਵੇਦੀਆ ਨਹੀ ਜਾਨੈ ਮਰਮ' ਆਖਿਆ ਹੈ। ਇਸੇ ਵੱਖਰੇ ਵਜੂਦ ਲੈਣ ਵਾਲੀ ਵਜਕਤੀ ਨੂੰ ਵਾਹਿਗੁਰੂ ਦੇ ਦਰਬਾਰ ਸ਼ਰਨ ਵਿਚ ਵੱਸਣ ਵਾਲੀ ਜਨਾਂ ਵਾਙੂ ਚੇਰੀ ਕਿਹਾ ਹੈ*। ਏਸ ਦੇ ਪ੍ਰਮਾਣ ਪਿਛੇ ਦੇ ਆਏ ਹਾਂ। ਗੁਰ ਬਿਲਾਸ ਗੁਰ ਪ੍ਰਤਾਪ ਸੂਰਜ ਆਦਿਕਾਂ ਨੇ ਜੋ ਪਹਿਲੇ ਅੰਕ ਵਿਚ ਕਥਨ ਕੀਤਾ ਪੱਖ ਲਿਆ ਹੈ ਤਾਂ ਗੁਰਮਤ ਵਿਰੁੱਧ ਨਹੀਂ, ਪਰ ਉਨ੍ਹਾਂ ਲੇਖਕਾਂ ਨੇ ਪੱਖ ਇਹ ਦੂਸਰਾ ਲਿਆ ਹੈ। ਦੇਵੀ ਨੂੰ ਸ਼ਕਤੀ, ਜਜੋਤੀ ਸਰੂਪ ਦੀ ਜਜੋਤਿ ਮੰਨਕੇ ਵੱਖਰੀ ਵਜਕਤੀ ਕਲਪਿਆ ਹੈ ਤੇ ਕੇਵਲ ਆਤਮਕ ਵਜਕਤੀ ਮਾਤ੍ਰ ਨਹੀਂ ਕਲਪਿਆ ਸਗੋਂ ਉਸਨੂੰ ਸ਼ਰੀਰਕ ਆਕਾਰ, ਰੰਗ ਰੂਪ ਰੇਖ ਦਿਤੇ ਹਨ। ਨਾਕੇਵਲ ਗੁਪਤ ਜਗਤ ਵਿਚ ਲਿੰਗ ਸ਼ਰੀਰ ਵਰਗੇ ਚਿਹਨ ਚੱਕ੍ਰ ਦਿਤੇ ਹਨ, ਸਗੋਂ ਲਹੂ ਦੀ ਭੇਟਾ ਲੈਕੇ, ਚੱਟਕੇ ਖੁਸ਼ ਹੋਣ ਵਾਲੀ ਤੇ (ਸ਼ਰੀਰਕ) ਹੱਥਾਂ ਨਾਲ ਲੋਹੇ ਦੀ

*ਫਿਰ ਅਕਾਲ ਪੁਰਖ ਨੂੰ ਅਜੂਨੀ ਕਿਹਾ ਹੈ, ਯਥਾ:—'ਅਜੋਨੀ। ਅਮੋਨੀ'। ਤੇ ਇਹ ਸਾਦੇ ਜੂਨਾਂ ਵਿਚ ਕਹੇ ਹਨ। ਯਥਾ:—'ਸੋਸਿ ਜੂਨਿ ਇਕ ਦੇਤ ਬਖਨਿਯਤ ॥ ਤਜੋਂ ਇਕ ਜੂਨਿ ਦੇਵਤਾ ਜਨਿਯਤ ॥'

ਕਰਦ ਦੇਣ ਵਾਲੀ ਬੀ ਦੱਸਿਆ ਹੈ।

ਇਸ ਹਾਲਤ ਵਿਚ ਦੇਵੀ ਗੁਰਬਾਣੀ ਦੇ ਇਸ ਅਸੂਲ ਹੇਠਾਂ ਆ ਗਈ 'ਦੇਵੀਆ ਨਹੀ ਜਾਨੈ ਮਰਮ'। ਜੀਕੂੰ ਬ੍ਰਹਮਾ, ਵਿਸ਼ਨੂੰ ਸ਼ਿਵ, ਅਕਾਲ ਪੁਰਖ ਨੂੰ ਨਹੀਂ ਵੇਖਦੇ ਪਰ ਓਹ ਉਨ੍ਹਾਂ ਨੂੰ ਵੇਖਦਾ ਹੈ* ਤਿਵੇਂ ਦੇਵੀ ਦਾ ਦਰਜਾ ਹੋ ਗਿਆ। ਓਹ ਅਕਾਲ ਪੁਰਖ ਨਹੀਂ ਪਰ ਓਹ ਉਸਦੇ ਚੇਲੇ† ਤੇ ਚੇਰੀਆਂ‡ ਵਿਚ ਆ ਗਈ। ਗੁਰੂ ਮਤ ਵਿਚ ਅਕਾਲ ਪੁਰਖ ਤੋਂ ਹੇਠਾਂ ਕਿਸੇ ਕੀਤੇ' ਦੀ ਪੂਜਾ ਵਿਹਤ ਨਹੀਂ"ਬਿਨ ਕਰਤਾਰ ਨ ਕਿਰਤਮ ਮਾਨੋ।ਆਦਿ ਅਜੋਨ ਅਜੈ ਅਬਿਨਾਸੀ ਤਿਹ ਪਰਮੇਸਰ ਜਾਨੋ'[ਸ:ਹ:ਪ:੧੦]।ਇਸ ਕਿਸਮ ਦੀ ਦੇਵੀ ਲਈ ਸ਼੍ਰੀਗੁਰੂਗ੍ਰੰਥ ਜੀ ਦਾ ਵਾਕਹੈ:—

"ਤੂ ਕਹੀਅਤ ਹੀ ਆਦਿ ਭਵਾਨੀ ॥ ਮੁਕਤਿ ਕੀ ਬਰੀਆ ਕਹਾ ਛਪਾਨੀ ॥"

ਆਦਿ ਗੁਰੂ ਸਾਹਿਬਾਂ ਦੀ ਬਾਣੀ ਤੇ ਦਸਮੇਂ ਗੁਰਾਂ ਦੀ ਆਪਣੀ ਬਾਣੀ ਭਰਪੂਰ ਹੈ ਇਨ੍ਹਾਂ ਪ੍ਰਮਾਣਾਂ ਨਾਲ ਜਿਨ੍ਹਾਂ ਦਾ ਭਾਵ ਹੈ ਕਿ ਔਸਿਆਂ ਨੂੰ ਅਸੀਂ 'ਆਂਖ ਤਰੇ ਨਹੀ ਆਨਜੇ'। ਜਿਸ ਤੋਂ ਸ਼ੱਕ ਨਹੀਂ ਭਾਸਦਾ ਕਿ ਦਸਮੇਸ਼ ਗੁਰੂ ਜੀ ਨੇ ਦੇਵੀ ਉਪਾਸਨਾ ਕੀਤੀ ਹੋਵੇ।

ਬੀਰਰਸ ਤੇ ਜੁੱਧ ਵਿਦਿਆ ਦੇ ਸਿਖਾਂ ਵਿਚ ਆਦਿ ਕਰਤਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਵਤਾਰ ਸਮੇਂ ਕਵਿ ਜੀ ਆਪ ਗਿਣਕੇ ਦੱਸ ਆਏ ਹਨ ਕਿ ਸਾਰੇ ਦੇਵੀ ਦੇਵਤੇ ਆਏ ਤੇ ਗੁਰੂ ਜੀ ਦਾ ਪੂਜਨ ਕੀਤਾ ਤੇ ਕਿਹਾ ਕਿ 'ਆਪ ਦਾ ਅਵਤਾਰ ਤੁਰਕਾਂ ਦੇ ਨਾਸ਼ ਹੇਤ ਹੋਇਆ ਹੈ, ਸਾਨੂੰ ਹੁਕਮ ਕਰੋ, ਜੋ ਕਹੋ ਕਰੀਏ' ਯਥਾ:—

'ਜਜੋਂ ਹੁਇ ਆਇਸੁ ਰਾਵਰ ਕੀ ਹਮ ਕਾਜ ਕਰੈਂ ਤਿਮ ਦਿਓ ਫੁਰਮਾਏ' ॥

ਫਿਰ ਦੇਵਤੇ ਤੇ ਜੋਗਨੀਆਂ ਆਦਿ ਕੁਛ ਮੰਗਦੇ ਹਨ, ਗੁਰੂ ਜੀ ਦੇਂਦੇ ਹਨ, ਉਨ੍ਹਾਂ ਵਿਚ ਕਾਲੀ ਨੂੰ ਕਹਿੰਦੇ ਹਨ:—'ਕਾਲੀ ! ਕਪਾਲ ਭਰੇ ਅਪਨੇ ਪਲ ਸ੍ਰੋਣਤ ਸੈਗ ਉਮੰਗ ਬਿਸਾਲਾ।'

ਏਥੇ ਕਾਲੀ, ਰੁੱਦ੍ਰ, ਨਾਰਦ,ਜੋਗਨੀਆਂ,ਬੀਰ ਬਵੰਜਾ ਸਾਰੇ ਦਾਸ ਬਣਕੇ ਆਉਂਦੇ ਹਨ, ਹੱਥ ਜੋੜਦੇ ਮੱਥੇ ਟੇਕਦੇ ਤੇ ਪ੍ਰਨਾਮ ਕਰਦੇ ਹਨ ਤੇ ਗੁਰੂ ਜੀ ਮਾਲਕ ਦੀ ਹੈਸੀਅਤ ਵਿਚ ਹੁਕਮ ਦੇਂਦੇ ਤੇ ਦਾਨ ਕਰਦੇ ਹਨ। ਸਿੱਖ ਮਤ ਅਨੁਸਾਰ ਇਹੋ ਹੀ ਦਰਜਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਦੇਵਤਿਆਂ ਨਾਲ ਹੈ। ਕਵਿ ਜੀ ਆਪ ਦੇਵੀ ਦੇਉਤਿਆਂ ਨੂੰ ਗੁਰੂ ਜੀ ਦੀ ਅਰਾਧਨਾ ਕਰਨ ਵਾਲੇ ਦੱਸਦੇ ਹਨ। ਫਿਰ ਸੋ ਸਾਖੀ ਤੇ ਹੋਰ ਲੇਖਕਾਂ ਦਾ ਐਵੇਂ ਹੀ ਪਾਸਾ ਪਲਟਾ ਦੇਣਾ ਤੇ ਯਕਾਯਕ ਦੇਵੀ ਨੂੰ ਪੂਜਾ ਯੋਗ ਬਣਾ ਦੇਣਾ ਤੇ ਗੁਰੂ ਜੀ ਦਾ ਸੰਕਟਾਂ ਵਿਚ ਪੈਕੇ ਉਸ ਨੂੰ ਪ੍ਰਗਟਾਉਂਦੇ ਦੱਸਣਾ ਯੁਕਤੀ ਸਿੱਧ ਨਹੀਂ ਰਹਿੰਦਾ। ਜਿਹੜੀ 'ਕਾਲੀ' ਛੇਵੇਂ ਜਾਮੇਂ ਤਾਂ ਬਿਨਾਂ ਆਵਾਹਨ, ਬਿਨਾਂ ਪ੍ਰਯੋਗ, ਆਪੇ ਪਈ ਪ੍ਰਗਟ ਹੁੰਦੀ ਹੈ ਤੇ ਹਾਜ਼ਰ ਹੋਕੇ ਯਾਚਨਾ ਕਰ ਰਹੀ ਹੈ ਤੇ ਗੁਰੂ ਜੀ ਉਸਨੂੰ ਕਹਿ ਰਹੇ ਹਨ:—'ਲਹੁ ਦ ਖੱਪਰ ਭਰੋ', ਉਹੋ ਦਸਮੇਂ ਜਾਮੇਂ ਪ੍ਰਗਟਣ ਲਈ ਇਤਨੇ ਖੇਚਲੇ ਦੇਂਦੀ ਹੈ ਤੇ ਫੇਰ ਪ੍ਰਗਟ ਹੋਕੇ ਬੀ ਭੇਟਾ ਮੰਗਦੀ ਹੈ, ਇਹ ਗੱਲ ਅਟਪਟੀ ਹੋਣ ਦੇ ਸਿਵਾ ਦਲੀਲ ਦੀ ਕਸਵੱਟੀ ਤੇ ਕੋਈ ਹੋਰ ਕਸ ਨਹੀਂ ਦੇਂਦੀ। ਦਸਵੇਂ ਗੁਰਾਂ ਦੀ ਦੇਵੀ ਤੋਂ ਉੱਚੀ ਪਦਵੀ ਬਾਬਤ ਕਵੀ ਸੰਤੋਖ ਸਿੰਘ ਜੀ ਆਪ ਲਿਖਦੇ ਹਨ:—

ਯਥਾ:—ਬ੍ਰਹਮਾਦਿਕ ਸਨਕਾਦਿਕ ਸਾਰੇ ॥ ਸ਼ੇਖ ਸਾਰਦਾ ਪਾਇੰ ਨ ਪਾਰੇ ॥ ੫ ॥

---

*ਓਹੁ ਵੇਖੈ ਓਨਾ ਨਦਰਿ ਨ ਆਵੈ ॥ [ਜਪੁਜੀ—੩੦

†ਤਿਨਿ ਚੇਲੇ ਪਰਵਾਣੁ ॥ ‡ਦੁਰਗਾ ਕੋਟਿ ਜਾਕੇ ਮਰਦਨੁ ਕਰੈ ॥

ਧਯਾਨ ਵਿਖੇ ਜੋਗੀਸ਼ੁਰ ਧਯਾਵੈਂ॥ ਰਿਖਿ ਨਾਰਦ ਤੇ ਆਦਿਕ ਗਾਵੈਂ॥ਇੰਦ੍ਰਾਦਿਕ ਸੁਰ ਕਿੰਨਰ ਜੱਛ ॥ ਬਿੱਦਜਾਧਰ ਗੰਧਰਬ ਪ੍ਰਤੱਛ ॥ ੬ ॥ ਚਰਨ ਕਵਲ ਤੁਵ ਕਰਹਿੰ ਅਰਾਧਨ ॥ ਤਪ ਆਦਿਕ ਸਾਧਹਿੰ ਗਨ ਸਾਧਨ ॥੭॥ [ਰੁਤ ੨ ਅੰਸੂ ੨੪.

ਫਿਰ ਇੰਨੇ ਉੱਚੇ ਹੋਕੇ ਆਪਣੇ ਤੋਂ ਨੀਵੇਂ ਦੀ ਉਪਾਸਨਾ ਕਰਨ ਦੀ ਕੀ ਲੋੜ ਸੀ। ਕੰਮ ਸੀ ਤਾਂ ਆਗਿਆ ਕਰ ਘੱਲਦੇ ਉਹ ਹਾਜ਼ਰ ਹੋ ਜਾਂਦੀ। ਐਸੀਆਂ ਯੁਕਤੀਆਂ ਪਰ ਲੇਖਕਾਂ ਨੇ ਵਿਵੇਚਨਾ ਕੋਈ ਨਹੀਂ ਕੀਤੀ ਜਾਪਦੀ ਤੇ ਸੁਭਾਵਕ ਹੀ ਅਪਣਾ ਖੰਡਨ ਆਪ ਕਰਦੇ ਗਏ ਤੇ ਕਹੀ ਗਏ ਹਨ ਕਿ ਬੀਰਰਸ ਉਤਪੰਨ ਕਰਨ ਵਾਸਤੇ ਵਾਹਿਗੁਰੂ ਜੀ ਦੀ ਬੀਰਰਸੀ ਸ਼ਕਤੀ ਨੂੰ ਪ੍ਰਗਟ ਕਰਨ ਦੀ ਲੋੜ ਸੀ। ਇਸ ਵਿਚ ਬੀ ਫਿਰ ਵਦਤੋਵਜਾਘਾਤ ਹੁੰਦਾ ਚਲਾ ਗਿਆ ਹੈ। ਕਿਉਂਕਿ ਅਰੂਪ ਅਰੇਖ ਅਲੰਗ ਸ਼ਕਤੀ ਦੀ ਉਪਾਸਨਾਂ ਹੀ ਨਹੀਂ ਹੋਈ, ਇਸ ਲਈ ਕਿ ਵੇਖੀ ਜਿਸਦਾ ਕਵੀਆਂ ਨੇ ਗੁਰ ਬਿਲਾਸ ਤੇ ਗੁਰਪ੍ਰਤਾਪ ਸੂਰਜ ਸੇ ਸਾਖੀ ਆਦਿਕਾਂ ਵਿਚ ਵਰਣਨ ਕੀਤਾ ਹੈ, ਉਹ ਤਾਂ ਨਾ ਕੇਵਲ ਸਰਗੁਣ ਮਾਤ੍ਰ ਹੈਸੀ ਸਗੋਂ ਸ਼ਰੀਰ ਧਾਰੀ ਬੀ ਸੀ ਕਿਉਂਕਿ ਉਸਨੂੰ ਤਾਂ ਉਹ ਉਂਗਲੀ ਤੋਂ ਛੇਟਾ ਦਿੱਤੀ ਲਹੂ ਦੀ ਬੂੰਦ ਨੂੰ ਚੂਸ ਲੈਣ ਵਾਲੀ (ਜਿਹਬਾ ਅੰਗ ਵਾਲੀ), ਵੇਲੀ ਵਿਚ ਲੈਕੇ ਪਿਆਰ ਕਰਨ ਵਾਲੀ, ਹੱਥੋਂ ਕਰਦ ਦੇਣ ਵਾਲੀ ਦੱਸਕੇ ਨਿਰਾ ਸ਼ਕਤੀ ਮਾਤ੍ਰ ਨਹੀਂ ਨਿਰੀ ਅਰੂਪ ਰੂਪਾ ਬੀ ਨਹੀਂ ਪਰ ਸ਼ਰੀਰਕ ਅੰਗਾਂ ਵਾਲੀ ਸਿੱਧ ਕਰ ਰਹੇ ਹਨ। ਤਾਂ ਤੇ ਕਵੀ ਸ਼ਕਤੀ ਮਾਤ੍ਰ ਹੀ ਨਹੀਂ ਦੱਸ ਰਹੇ,ਪਰ ਇਕ ਵੱਖਰੀ ਭਿੰਨ ਵਜਕਤੀ ਜਿਸਦੀ ਸਰਗੁਣਤਾ ਸ਼ਰੀਰ ਧਾਰੀ ਹੋਣ (ਸਾਕਾਰਤਾ) ਤੱਕ ਅੱਪੜਦੀ ਹੈ। ਇਹ ਅਸੀਂ ਦੱਸ ਆਏ ਹਾਂ ਕਿ ਐਸੀਆਂ ਕ੍ਰਿਤ ਵਜਕਤੀਆਂ ਨੂੰ ਪਰਮੇਸੁਰ ਤੁੱਲ ਕਰਤਾ ਮੰਨਕੇ ਪੂਜਣਾ, ਗੁਰੂ ਸਿੱਧਾਂਤ ਵਿਚ ਮਨ੍ਹੇ ਹੈ।

ਹੁਣ ਅਸੀਂ ਇਹ ਦੇਖਣਾ ਹੈ ਕਿ ਆਇਆ ਬੀਰਰਸੀ ਸਹਾਇਤਾ ਦੀ ਮੰਗ ਸਤਿਗੁਰ ਜੀ ਆਪਣੇ ਆਦਰਸ਼, ਆਪਣੇ ਇਸ਼ਟ ਅਕਾਲਪੁਰਖ ਪਾਸੋਂ ਕਰਦੇ ਹਨ ਕਿ ਨਹੀਂ ਕਿ ਜਿਸ ਪਾਸੋਂ ਹੋਰ ਸਾਰੀਆਂ ਮੰਗਾਂ ਮੰਗਦੇ ਹਨ। ਅਰਥਾਤ ਜਿਸਨੂੰ ਸਰਬ ਸ਼ਕਤੀਮਾਨ ਕਹਿੰਦੇ ਹਨ ਉਸ ਵਿਚ 'ਬਲਬੀਰਤਾ' ਦਾ ਨਿਵਾਸ ਮੰਨਦੇ ਹਨ ਕਿ ਨਹੀਂ ? ਉਸੇ ਤੋਂ ਬੀਰ ਰਸ ਦੀ ਦਾਤ ਲੈਂਦੇ,ਅਤੇ ਮਿਲੀ ਤੇ ਸ਼ੁਕਰਾਨੇ ਕਰਦੇ ਹਨ ਕਿ ਨਹੀਂ ? ਕਿਉਂਕਿ ਜੇ ਉਸੇ ਤੋਂ ਇਹ ਲੋੜ ਪੂਰੀ ਕਰਦੇ ਲੱਭ ਪੈਣ ਤਦ ਫਿਰ ਕਿਸੇ ਹੋਰ ਵੱਖਰੀ ਬੀਰਰਸੀ ਸ਼ਕਤੀ ਦੀ ਉਪਾਸਨਾ ਆਪੇ ਹੀ ਵਾਧੂ ਤੇ ਨਿਰ ਅਰਥਕ ਦਿੱਸ ਪਵੇਗੀ। ਅਕਾਲ ਪੁਰਖ ਵਿਚ 'ਬੀਰਤਾ ਸ਼ਕਤੀ' ਪਰਥਾਇ ਵਾਕ:—

ਅਤਿ ਸੂਰਾ ਜੇ ਕੋਊ ਕਹਾਵੈ ॥ ਪ੍ਰਭੂ ਕੀ ਕਲਾ ਬਿਨਾ ਕਹਿ ਧਾਵੈ ॥ [ਸੁਖਮਨੀ।

ਪੁਨਾ:—ਦਾਨ ਕੇ ਦਿਵੱਜਾ ਮਹਾ ਮਾਨ ਕੇ ਬਵੱਜਾ ਅਵਸਾਨ ਕੇ ਦਿਵੱਜਾ ਹੈ ਕਟੱਜਾ ਜਮ ਜਾਲ ਹੈ ॥ ਜੁੱਧ ਕੇ ਜਿਤੱਜਾ ਅਬਿਰੁੱਧ ਕੇ ਮਿਟੱਜਾ ਮਹਾ ਬੁੱਧਿ ਕੇ ਦਿਵੱਜਾ ਮਹਾ ਮਾਨ ਹੁੰਕੇ ਮਾਨ ਹੈ ॥ [ਅਕਾਲ ਉਸਤਤ ੨੫੩

ਪੁਨਾ:—ਜੁੱਧ ਕੇ ਜਿਤਈਆ, ਰੰਗ ਭੂਮ ਕੇ ਭਵਈਆ ਭਾਰ ਭੂਮ ਕੇ ਮਿਟਈਆ ਨਾਥ ਤੀਨ ਲੋਕ ਗਾਈਐ ॥ [ਗਿਆਨ ਪ੍ਰਬੋਧ ੧. ੪੩.

ਪੁਨਾ:—ਗਾਲਬ ਗਿਰੰਦਾ ਜੀਤ ਤੇਜ ਕੇ ਦਿਹੰਦਾ"""॥ [ਗਿਆਨ ਪ੍ਰਬੋਧ ੩. ੪੫.

ਪੁਨਾ:—ਜੋਤ ਕੋ ਜਰਿੰਦਾ ਜੈਗ ਜਾਫਰੀ ਦਿਹੰਦਾ"""॥ [ਗਿਆਨ ਪ੍ਰਬੋਧ ੧. ੪੬.

ਪੁਨਾ:—ਅਕਾਲ ਪੁਰਖ ਕੀ ਫੌਜ ਹਮਨੇ ॥ ਸਰਬ ਲੋਹ ਦੀ ਰੱਛਿਆ ਹਮਨੇ ॥ ਸਰਬ

ਕਾਲ ਜੀ ਦੀ ਰੱਛਿਆ ਹਮਨੈ ॥ ਸਰਬ ਲੋਹ ਜੀ ਦੀ ਸਦਾ ਰੱਛਿਆ ਹਮਨੈ* ॥

ਇਸੀ ਤਰ੍ਹਾਂ ਜੋ ਜੁੱਧਾਂ ਜੈਗਾਂ ਦੀ ਕਾਮਯਾਬੀ ਯਾ ਰੱਖਿਆ ਹੋਣ ਪਰ ਯਾ ਜੁੱਧਾਂ ਵਿਚੋਂ ਅਤਿ ਵਿਰੋਧੀ ਹਾਲਤ ਵਿੱਚੋਂ ਆਪ ਸਹੀ ਸਲਾਮਤ ਬਚ ਜਾਣ ਪਰ ਆਪਦੇ ਸ਼੍ਰੀ ਮੁਖਵਾਕ ਅਕਾਲ ਪੁਰਖ ਦੇ ਸ਼ੁਕ੍ਰਾਨੇ ਤੇ ਟੇਕ ਦੇ ਹੀ ਮਿਲਦੇ ਹਨ, ਜੋ ਦੱਸਦੇ ਹਨ ਕਿ ਭੰਗਾਣੀ ਤੋਂ ਲੈਕੇ ਚਮਕੌਰ ਸਾਕੇ ਤਕ ਦੇ ਮਾਰਕਿਆਂ ਵਿਚ ਇੱਕੋ ਰਛਸ਼ ਗੁਰੂ ਸਾਹਿਬ ਜੀ ਦੀ 'ਅਕਾਲ ਪੁਰਖ ਦੇ ਸ਼ੁਕਰੀਏ ਤੇ ਟੇਕ ਦੀ' ਰਹੀ ਹੈ ਤੇ ਕਿਤੇ ਫਰਕ ਨਹੀਂ ਆਇਆ, ਯਥਾ ਸ਼੍ਰੀ ਮੁਖਵਾਕ:—

੧. ਜੈਗ ਭੰਗਾਣੀ ਫਤੇ ਹੋਣ ਪਰ ਸ਼੍ਰੀ ਮੁਖਵਾਕ:—ਭਈ ਜੀਤ ਮੋਰੀ। ਕ੍ਰਿਪਾ ਕਾਲ ਕੇਰੀ ॥

੨. ਖਾਨਜ਼ਾਦੇ ਦੇ ਭੱਜ ਜਾਣ ਪਰ:—ਪੂਰ ਬਲ ਹਮੈ ਨ ਛੁਇ ਸਕੈ ਭਾਜਤ ਭਏ ਨਿਦਾਨ ॥

੩. ਚੁਮੈਨੀ ਜੁੱਧ ਫਤੇ ਹੋਣ ਪਰ:—

ਰਾਖਿ ਲੀਯੋ ਹਮ ਕੋ ਜਗਰਾਈ ॥ ਲੋਹ ਘਟਾ ਅਨਤੈ ਬਰਸਾਈ ॥ ੬੯ ॥

੪ ਸ਼ਾਹਜ਼ਾਦੇ ਦੇ ਆਉਣ ਪਰ:—

ਸੈਤਨ ਕਸ਼ਟ ਨ ਦੇਖਨ ਪਾਯੋ। ਆਪ ਹਾਥ ਦੇ ਨਾਥ ਬਚਾਯੋ ॥

੫. ਚਮਕੌਰ ਤੋਂ ਸਲਾਮਤ ਬਚ ਜਾਣ ਪਰ ਜ਼ਫਰਨਾਮੇ ਵਿਚ:—

---

*ਗੁਰੂ ਜੀ ਦਾ ਜੀਵਨ ਘੋਖਣ ਨਾਲ ਪਤਾ ਲਗਦਾ ਹੈ ਕਿ ਆਪ ਨੇ ਜੋ ਤ੍ਰੀਕਾ ਬੀਰ ਰਸ ਉਤਪਤ ਕਰਨ ਦਾ ਵਰਤਿਆ ਉਹ ਇਹ ਸੀ ਕਿ ਇਕ ਅਕਾਲ ਪੁਰਖ ਨੂੰ ਹੀ ਬੀਰ ਰਸ ਪ੍ਰਦਾਤਾ ਦੱਸਿਆ, ਕਿਉਂਕਿ ਉਹ ਸਰਬ ਸ਼ਕਤੀਮਾਨ ਹੈ, ਉਸ ਵਿਚ ਸਾਰੇ ਬਲ ਤੇ ਸਾਰੀਆਂ ਸ਼ਕਤੀਆਂ ਹਨ। ਫਿਰ ਆਪ ਨੇ ਬੀਰਰਸੀ ਬਾਣੀ ਰਚੀ ਜਿਸ ਨੇ ਉਤਸਾਹ ਭਰਿਆ। ਫਿਰ ਅੰਮ੍ਰਿਤ ਛਕਾਕੇ ਸਭਨਾਂ ਵਿਚ ਵਾਹਿਗੁਰੂ ਸਿਮਰਨ ਤੇ ਪ੍ਰੇਮ, ਕੁਰਬਾਨੀ ਪਿਆਰ ਉੱਦਮ ਤੇ ਉਤਸਾਹ ਦਾਨ ਕੀਤਾ। ਫਿਰ ਲੰਗਰ ਸਾਂਝਾ ਕਰਕੇ ਜਾਤ ਪਾਤ ਮੇਟਕੇ ਸ਼ਸਤ੍ਰ ਵਿੱਦਿਆ ਸਿਖਾਕੇ ਆਪ ਕਰਕੇ ਤੇ ਆਪਣੇ ਸਾਹਮਣੇ ਕਰਾਕੇ ਸਿੱਖਾਂ ਨੂੰ ਆਪਣੇ ਆਪ ਦੇ ਆਸਰੇ ਉੱਠਣਾ ਸਿਖਾਲਿਆ। ਨਾਮ ਨਾਲ ਸਾਈਂ ਨਾਲ ਜੁੜੇ ਰਹਿਕੇ ਤੇ ਤੇਗ ਨਾਲ ਸ੍ਰੈਸਹਾਰੇ ਤੇ ਟਿਕਕੇ ਸੁਖਦਾਈ ਬੀਰ ਬਣਾਇਆ। ਸ਼ਸਤ੍ਰਾਂ ਦਾ ਭਰੋਸਾ ਇੰਨਾ ਵਧਾਇਆ ਕਿ ਅਕਾਲ ਪੁਰਖ ਦੇ ਨਾਵਾਂ ਵਿਚ ਸ਼ਸਤ੍ਰਾਂ ਦੇ ਨਾਮ ਵਰਤੇ। ਭਾਵ ਇਹ ਸੀ ਕਿ ਧਯਾਨ ਅੰਦਰੋਂ ਅਕਾਲ ਪੁਰਖ ਵੱਲ ਰਹੇ ਤੇ ਬਾਹਰ ਹੱਥ ਸ਼ਸਤ੍ਰ ਤੇ ਜਾਵੇ। ਅੰਦਰ ਲਿਵ ਜੁੜੀ ਰਹੇ ਤੇ ਬਾਹਰ ਉਸੇ ਸਾਈਂ ਦਾ ਤੇਜ ਤੇ ਬਲ ਤੇ ਉਸ ਦਾ ਪ੍ਰਕਾਸ਼ ਸ਼ਸਤ੍ਰਾਂ ਵਿਚ ਚਮਕਾਰੇ ਮਾਰੇ। ਆਪਣੇ ਹੱਲੇ ਫਰਕਨ ਪਰ ਝੂਠੀ ਹਉਮੈਂ ਨਾ ਆਵੇ, ਸ਼ੁੱਧ ਬੀਰਰਸ ਤੇ ਭਰੋਸੇ ਵਾਲਾ ਬੀਰਰਸ ਤੇ ਜਗਤ ਨੂੰ ਸੁਖ ਦੇਣ ਵਾਲਾ ਬੀਰਰਸ ਉਦਜਤ ਰਹੇ। ਜੈਸੇ ਤੇਗ ਉਪਲਖਿਤ ਅਕਾਲਪੁਰਖ ਦੀ ਮਹਿੰਮਾ ਕਰਦੇਹਨ:—

ਖਗ ਖੰਡ ਬਿਹੰਡੰ ਖਲ ਦਲ ਖੰਡੰ ਅਤਿ ਰਣ ਮੰਡੰ ਬਰਬੰਡੰ ॥ ਭੁਜਦੰਡ ਅਖੰਡੰ ਤੇਜ ਪ੍ਰਚੰਡੰ ਜੋਤਿ ਅਮੰਡੰ ਭਾਨ ਪ੍ਰਭੰ ॥ ਸੁਖ ਸੰਤਾ ਕਰਣੰ ਦੁਰਮਤਿ ਦਰਣੰ ਕਿਲਵਿਖ ਹਰਣੰ ਅਸ ਸਰਣੰ ॥ ਜੈ ਜੈ ਜਗ ਕਾਰਣ ਸ੍ਰਿਸ਼ਟਿ ਉਬਾਰਣ ਅਸ ਪ੍ਰਤਿਪਾਰਣ ਜੈ ਤੇਗੰ ॥ ੨ ॥ [ਬ: ਨਾਟਕ

ਅਗਰ ਬਰਯਕ ਆਯਦ ਦਹੋ ਦਸ ਹਜ਼ਾਰ ॥ ਨਿਗਾਹਬਾਨ ਓਰਾ ਸ਼ਵਦ ਕਿਰਦਗਾਰ*॥
ਤੁਰਾ ਗਰ ਨਅ਼ਰ ਹਸਤ ਲਸ਼ਕਰ ਵ ਜ਼ਰ ॥ ਕਿ ਮਾਰਾ ਨਿਗਾਹਸਤ ਯਜ਼ਦਾਂ ਸ਼ੁਕਰ†॥
ਕਿ ਓਰਾ ਜ਼ਾਰੂਰਸਤ ਬਰ ਮੁ਼ਲਕੇ ਮਾਲ ॥ ਵ ਮਾਰਾ ਪਨਾਹਸਤ ਯਜ਼ਦਾਂ ਅਕਾਲ‡॥
ਪੁਨਾ:—ਨ ਪੇਚੀਦ ਮੂਏ ਨ ਰੰਜੀਦ ਤਨ ॥ ਕਿ ਬੇਰੂੰ ਖੁਦਾ ਬੁਰਦ ਦੁਸ਼ਮਨ ਸ਼ਿਕੰਨ§ ॥੪੪॥

ਸਾਰੇ ਬੀਰ ਰਸੀ ਜੁੱਧ ਜੰਗ ਦੇ ਸਮਿਆਂ ਪਰ ਆਪਣੀ ਟੇਕ ਤੇ ਰੱਖਿਆ ਤੇ ਕਾਮਯਾਬੀ ਦਾ ਦਾਤਾ ਅਕਾਲ ਪੁਰਖ ਨੂੰ ਦੱਸ ਰਹੇ ਹਨ। ਜਿਸ ਤੋਂ ਆਪ ਜੀ ਦੀ ਅਹਿੱਲ ਟੇਕ ਉਸੇ ਤੇ ਹੀ ਸਹੀ ਹੋ ਰਹੀ ਹੈ ਤੇ ਉਸੇ ਨੂੰ ਬੀਰਰਸ ਦਾਤਾ ਸਿੱਧ ਕਰ ਰਹੇ ਹਨ।

ਇਕ ਹੋਰ ਪਹਿਲੂ ਬੀ ਇਸੇ ਸਿਲਸਿਲੇ ਵਿੱਚ ਤੱਕਣਾ ਹੈ:—

ਬੀਰ ਰਸ ਛੇਵੇਂ ਸ਼ਤਿਗੁਰੂ ਜੀ ਆਪ ਪ੍ਰਗਟ ਕਰ ਚੁਕੇ ਸਨ। ਓਦੋਂ ਕੋਈ ਦੇਵੀ ਨਹੀਂ ਸੀ ਅਰਾਧੀ ਗਈ। ਫਿਰ ਬੀਰਰਸ ਭੰਗਾਣੀ ਦੇ ਜੁੱਧ ਵਿਚ ਲਾਲ ਚੰਦ ਜੀ ਹਲਵਾਈ ਵਰਗਿਆਂ ਅੰਦਰ ਸ਼੍ਰੀ ਕਲਗੀਧਰ ਜੀ ਆਪ ਪ੍ਰਗਟ ਕਰ ਚੁਕੇ ਸਨ, ਫਿਰ ਦੇਵੀ ਅਰਾਧ ਕੇ ਬੀਰਰਸ ਪ੍ਰਗਟ ਕਰਨ ਦੀ ਲੋੜ ਲੇਖਕਾਂ ਦਾ ਪੂਰਬ ਅਪਰ ਵਦਤੋਵਜਾਘਾਤ ਹੈ। ਫਿਰ ਅਕਾਲ ਪੁਰਖ ਦੀਆਂ ਹੋਰ ਸ਼ਕਤੀਆਂ ਨੂੰ ਅਲਗ ਅਲਗ ਕਰਕੇ, ਵੱਖਰੇ ਵਜੂਦ ਦੇਕੇ ਪੂਜਣ ਦੀ ਬੀ ਕੋਈ ਮਿਸਾਲ ਗੁਰੂ ਘਰ ਵਿਚ ਨਹੀਂ ਮਿਲਦੀ। ਕਿਸੇ ਗੁਰੂ ਸਾਹਿਬ ਜੀ ਨੇ ਸਿੱਖੀ ਦੀ ਪ੍ਰਤਿਪਾਲਾ, ਰਿਜ਼ਕ ਰੋਟੀ ਦੀ ਬਾਹੁਲਤਾ ਵਾਸਤੇ 'ਵਿਸ਼ਨੂੰ ਸ਼ਕਤੀ' ਯਾ 'ਵਿਸ਼ਨੂ ਵਜਕਤੀ' ਦੀ ਵੱਖਰੀ ਪੂਜਾ ਨਹੀਂ ਕੀਤੀ। ਆਪ ਨੇ ਸਿੱਖਾਂ ਦੀ ਸੰਤਾਨ ਬ੍ਰਿਧੀ ਲਈ ਬ੍ਰਹਮਾ ਯਾ 'ਬ੍ਰਹਮਾ ਸ਼ਕਤੀ' ਦੀ ਵੱਖਰੀ ਉਪਾਸਨਾ ਨਹੀਂ ਕੀਤੀ। ਅਪਣੇ ਸਿੱਖਾਂ ਨੂੰ ਬ੍ਰਿੱਧਾਪੁ ਕਰਨ ਲਈ ਸ਼ਿਵ ਕਿ 'ਸ਼ਿਵ ਸ਼ਕਤੀ' ਦੀ ਵੱਖਰੀ ਉਪਾਸਨਾ ਨਹੀਂ ਕੀਤੀ ਕਿ ਮੇਰੇ ਸਿੱਖਾਂ ਨੂੰ ਛੇਤੀ ਨਾ ਮਾਰਿਆ ਕਰ, ਕੇਵਲ 'ਕਾਲੀ' ਸ਼ਕਤੀ ਦੀ ਨਿਖੇੜਵੀਂ ਪੂਜਾ ਦੀ ਕਿਉਂ ਲੋੜ ਪਈ ?

ਫਿਰ ਕਵੀਆਂ ਦੇ ਲਿਖੇ ਮੁਜਬ ਪਿਛਲੇ ਜਨਮ ਦੇਵੀ ਰਾਖਸ਼ਾਂ ਤੋਂ ਹਾਰਕੇ ਵਿੰਧਯਾਚਲ ਵਿੱਚ ਜਾਕੇ ਮੂਰਤੀ ਬਣ ਗਈ ਸੀ, ਉਸ ਦੇ ਸ਼ੱਤ੍ਰੂਆਂ ਨੂੰ ਗੁਰੂ ਜੀ ਨੇ ਮਾਰਿਆ ਸੀ ਤੇ ਦੇਵੀ ਉਨ੍ਹਾਂ ਦੀ ਸਹਾਇਤਾ ਕਰਨੇ ਤੇ ਸ਼ੁਕਰ ਗੁਜ਼ਾਰ ਹੋਈ ਸੀ। ਇਸ ਹਾਲ ਵਿਚ ਉਨ੍ਹਾਂ ਨੂੰ ਦੇਵੀ ਦੀ ਪੂਜਾ ਕਰਨ ਦੀ ਕੀ ਲੋੜ ਸੀ, ਜੇ ਦੇਵੀ ਨੇ ਕ੍ਰਿਤੱਗਜਤਾ ਪ੍ਰਗਟ ਕਰਨੀ ਸੀ ਤੇ ਗੁਰੂ ਜੀ ਦੇ ਅਹਿਸਾਨ ਦੇ ਬਦਲੇ ਕਲਜੁਗ ਵਿਚ ਮਦਦ ਸੀ ਤਾਂ ਆਪੇ ਕਿਉਂ ਨਾ ਆ ਗਈ, ਇਤਨੇ ਕਠਨ ਤਪ ਕਿਉਂ ਕਰਵਾਏ ਤੇ ਐਤਨੀਆਂ ਬਲੀਆਂ ਕਿਉਂ ਮੰਗੀਆਂ ? ਪਿਛਲੇ ਜਨਮ ਦੀ ਗੁਰੂ ਜੀ ਦੀ ਕੀਤੀ ਸਹਾਇਤਾ ਦੀ ਕ੍ਰਿਤੱਗਜਤਾ ਦੇਵੀ ਨੇ ਕੀਹ ਦਿਖਾਈ ? ਤੇ ਵਰ ਦਿੱਤਾ ਤਾਂ ਕੀਹ ਦਿੱਤਾ ? ਚਾਰੋਂ ਪੁੱਤ੍ਰ ਬਲੀ ਦਿਓ, ਲੱਖਾਂ ਸਿਖ ਬਲੀ ਦਿਓ, ਆਪਣਾ ਲਹੂ ਦਿਓ, ਚਾਲੀ ਵਰ੍ਹੇ ਦੁੱਖ ਪਾਓ ਤਾਂ ਪੰਥ ਕੁਛ ਕਾਮਯਾਬ ਹੋਣ ਲਗੇਗਾ, ਇੰਨਾਂ ਚਿਰ ਤੁਰਕ ਸਿੱਖਾਂ ਦੀ ਖੂਬ ਅਲਖ ਮੁਕਾਉਂਦੇ ਰਹਿਣਗੇ। ਇਹ ਵਰ ਸੀ ਕਿ ਸ੍ਰਾਪ ? ਸਰੋਂ ਇਸ ਤੋਂ ਤਾਂ ਦੇਵੀ

*ਮੇਰਾ ਰਾਖਾ ਕਰਤਾਰ ਹੈ। †ਅਕਾਲ ਪੁਰਖ ਦੇ ਸ਼ੁਕਰ ਦੀ ਟੇਕ ਹੈ ਮੈਨੂੰ।
‡ਅਕਾਲ ਪੁਰਖ ਦੀ ਮੈਨੂੰ ਪਨਾਹ ਹੈ। §ਅਰਿ ਨਾਸ਼ਕ ਵਾਹਿਗੁਰੂ ਨੇ ਮੈਨੂੰ ਕਾਲ ਵਿੰਗਾ ਹੋਏ ਬਿਨਾਂ ਕੱਢ ਅੰਦਾ।

ਦੀ ਕਰੜਾਈ ਪ੍ਰਗਟ ਹੁੰਦੀ ਹੈ। ਉਪਰਲੀਆਂ ਸਾਰੀਆਂ ਵਿਚਾਰਾਂ ਤੋਂ ਸਪਸ਼ਟ ਸਿੱਧ ਹੁੰਦਾ ਹੈ ਕਿ ਵੱਖਰੀ ਵਜੂਦੀ ਦੇਵੀ ਦੀ ਪੂਜਾ ਗੁਰਮਤ ਵਿਚ ਨਹੀਂ ਹੈ ਤੇ ਨਾਂ ਹੀ ਗੁਰੂ ਦਸਮੇਸ਼ ਜੀ ਦੇ ਵਾਕਾਂ ਵਿੱਚ ਹੈ।

ਦੇਵੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਗੁਰੂ ਇਸ਼ਟ ਪ੍ਰਮਾਨ ਮੰਨਣੋ ਕਵਿ ਸੰਤੋਖ ਸਿੰਘ ਜੀ ਆਪ ਭੀ ਇਨਕਾਰ ਕਰਦੇ ਹਨ। ਇਕ 'ਅਨੰਦ ਘਨ' ਨਾਮੇ ਸਾਧੂ ਨੇ ਜਪੁਜੀ ਦੀ ਅਨਰਥਾਂ ਵਾਲੀ ਟੀਕਾ ਕੀਤੀ ਸੀ, ਉਸ ਵਿੱਚ ਉਸ ਨੇ 'ਗੁਰ ਈਸਰੁ ਗੁਰੁ ਗੋਰਖੁ ਬਰਮਾਂ ਗੁਰੂ ਪਾਰਬਤੀ ਮਾਈ' ਦੇ ਅਰਥਾਂ ਵਿਚ ਗੁਰੂ ਨਾਨਕ ਦੇਵ ਜੀ ਦੇ ਛੇ ਗੁਰੂ ਦੱਸੇ ਸਨ। ਕਵੀ ਜੀ ਨੇ ਫਿਰ 'ਗਰਬ ਗੰਜਨੀ ਟੀਕਾ' ਜਪੁ ਸਾਹਿਬ ਦੀ ਤਿਆਰ ਕੀਤੀ,ਉਸ ਵਿਚ ਇਸ ਦਾ ਖੂਬ ਰੱਦ ਕੀਤਾ ਤੇ ਦਸਾਂ ਗੁਰੂ ਸਾਹਿਬਾਂ ਦਾ ਇਸ਼ਟ 'ਦੇਵੀ' ਆਦਿਕ ਕੋਈ ਸਾਬਤ ਨਹੀਂ ਕੀਤਾ ਯਥਾ:—"ਜੋਕਰ ਅਪਨੇ ਗੁਰਬ੍ਰਹਮਾਂ ਕੋ ਮਾਨਤੇ ਸ਼੍ਰੀ ਗੁਰੂ ਜੀ ਤੇ ਐਸੇ ਬ੍ਰਹਮਾਂ ਕੋ ਅਪਣੀ ਬਾਣੀ ਮੈਂ ਨਹੀਂ ਕਹਿਤੇ। 'ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥ ਵੇਦ ਕੀ ਬਿਪਤਿ ਪੜੀ ਪਛੁਤਾਨਿਆ ॥' ਇਤਿਆਦੀ ਸ਼ਬਦੋਂ ਮੈਂ ਤਰਕਤ ਹੀ ਰਹੇ। ਜੋਕਰ ਇਨ ਛਿਅਨ ਕੋ ਗੁਰੂ ਮਾਨਤੇ, ਕਿਤੇ ਤੇ ਕਹਿਤੇ 'ਹੇ ਸਿਖ ਬ੍ਰਹਮਾ ਕੋ ਭਜਨ ਕਰ'। ਵਾ 'ਸ਼ਿਵਜੀ ਕੇ ਲਿੰਗ ਕੀ ਪੂਜਾ ਕੋ ਅਧਿਕ ਫਲ ਹੈ, ਸੋ ਕਰਤ ਰਹੁ'। ਵਾ 'ਤੀਨੋ ਦੇਵੀਆਂ ਕੀ ਉਪਾਸਨਾ ਕਰ*'। ਜੋ ਸਿੱਖਨ ਹੋਤ ਹੈਂ ਸੋ ਅਪਨੇ ਗੁਰਨ ਕੋ ਉਪਦੇਸ਼ ਬਤਾਵਤ ਹੈਂ। ਜੈਸੇ ਸ਼੍ਰੀ ਅਰਜਨ ਜੀ ਪੰਜਵੇਂ ਪਾਤਸ਼ਾਹ ਨੇ ਅਨੇਕ ਸਬਾਨ ਬਿਖੇ ਗੁਰ ਨਾਨਕ ਜੀ ਕੀ ਮਹਿੰਮਾ ਕੋ ਬਰਨਜੇ ਹੈ। [ਪ੍ਰਮਾਣ] 'ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥' ਇਤਿਆਦੀ ਅਨੇਕ ਵਾਰ ਕਹਜੇ ਹੈ। ਗ੍ਰੰਥ ਸਾਹਿਬ ਕੇ ਪੜ੍ਹਨ ਵਾਰੇ ਜੋ ਸਿਖ ਹੈਂ ਸੋ ਸਰਬ ਜਾਨਤ ਹੈਂ। ਔਰ ਅਬ ਤੀਕ ਗੁਰੂ ਜੀ ਕੋ ਉਪਦੇਸ਼ ਸਿੱਖ ਕਮਾਵਤ ਹੈਂ। ਬਿਸ਼ਨ ਸ਼ਿਵ ਕੀ ਪੂਜਾ, ਪਾਹਨ ਕੀ ਜੋ ਹੈ, ਤਿਸ ਕੋ ਬਿਕਰਜਤਿ ਕਰਨੇ ਹੈ [ਪ੍ਰਮਾਨ] 'ਹਿੰਦੂ ਮਲੇ ਭੂਲੇ ਅਖੁਟੀ ਜਾਂਹੀ ॥ ਨਾਰਦਿ ਕਹਿਆ ਸਿ ਪੂਜ ਕਰਾਂਹੀ ॥ ਅੰਧੇ ਗੁੰਗੇ ਅੰਧ ਅੰਧਾਰੁ ॥ ਪਾਥਰੁ ਲੇ ਪੂਜਹਿ ਮੁਗਧ ਗਵਾਰ ॥ ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰ' ॥ ਲਿੰਗ ਸਾਲਿਗਰਾਮ ਪਾਹਨ ਕੋ ਜੋ ਪੂਜਨ ਹੈ ਤਿਨੋ ਤੇ ਅਪਣੇ ਪੰਥ ਕੋ ਬਰਜਜੇ ਹੈ। ਸਤਿਗੁਰਨ ਕੇ ਹਜ਼ੂਰ ਭੀ ਸਾਖੀ ਨਹੀਂ ਕੋਈ ਲਿਖੀ ਹੋਈ ਹੈ। ਸ਼ੂਦਨ ਭੀ ਕੋਈ ਨਹੀਂ ਕਰੀ ਹੈ: ਜੋ ਬ੍ਰਹਮਾ ਸ਼ਿਵ ਆਦਿ ਕੀ ਉਪਾਸਨਾ ਕਰਹੁ। ਐਸੇ ਉਪਦੇਸ਼ ਗ੍ਰੰਥ ਜੀ ਬਿਖੇ ਭੀ ਨਹੀਂ ਲਿਖਜੇ। ਮਨ ਕੀ ਮਤਿ ਕਰ ਜੋ ਅਨੰਦ ਘਨ ਲਿਖ ਗਜੇ ਹੈ ਤਿਸ ਤੇ ਕਿਸੀ ਨੇ ਮਾਨ ਕਰ ਅੰਗੀਕਾਰ ਬੀ ਨਹੀਂ ਕਰ ਲਜੇ ਹੈ। ਜੋ ਰੁਦ੍ਰਾਛ ਤੁਲਸੀ ਮਾਲਾ ਧਾਰਿਕੇ ਤਿਲਕ ਆਦਿ ਕਰਣ ਲਗ ਪਰੇ ਹੈਂ। ਯਾਂਹੀ ਤੇ ਕਹਜੇ ਅਨੰਦਘਨ ਨੀਰ ਮਥ ਗਜੇ ਹੈ। ਸਤਿਗੁਰੂ ਕੇ ਉਪਦੇਸ਼ ਹੈ ਜਿਸ ਰੀਤਿ ਕੋ ਸੋ ਤੇ ਸਿੱਖ ਕੀ ਰੀਤਿ ਸੋਂ ਗਰਜਤਿ ਹੈ ਦੇਸਨ ਪਰਦੇਸ਼ਨ ਮੈਂ:—ਭਾਣਾ ਮਾਨਣੋ, ਹਉਮੈ ਕੋ ਤੁਜਣੋ, ਸਤਿਨਾਮ ਕੋ ਸਿਮਰਨ, ਸਰੂਪ ਕੀ ਪ੍ਰਾਪਤਿ ਇਹ ਮਤਿ ਸਤਿਗੁਰਨ ਕੇ। ਐਸੁਕ ਜੈਸੇ ਅਪਰ

*ਦੋਵੇ ਏਥੇ ਸਿੱਖਾਂ ਵਿੱਚ ਤਿੰਨਾਂ ਦੇਵੀਆਂ ਦੀ ਪੂਜਾ ਦਾ ਕਵੀ ਸੰਤੋਖ ਸਿੰਘ ਜੀ ਆਪ ਖੰਡਨ ਕਰ ਰਹੇ ਹਨ, ਜਿਨਾਂ ਵਿੱਚ ਦੁਰਗਾ ਸ਼ਾਮਲ ਹੈ।

ਮਤ ਜੋ ਹੈਂ ਤਿਨ੍ਹੋਂ ਮੈਂ ਕੋਸੋ ਮਿਲਤ ਹੈਂ । ਹੈਰੰਨਗਨਭ ਭੀ ਬ੍ਰਹਮਾ ਕੋ ਸੇਵਕਨ ਕੋ ਮਤ । ਸ਼ੈਵੀਨ ਸ਼ਿਵ ਕੋ ਉਪਾਸਕੀ, ਤਿਨ ਕੋ ਮਤ । ਤੀਨੋ ਦੇਵਨ ਕੋ ਮਤ ਆਦਿ ਔਰ ਅਨੇਕ ਹੈਂ ਪਰਸਪਰ ਬਿਰੋਧੀ ਏਕ ਦੂਸਰੇ ਕੋ ਖੰਡਨ ਕਰਤ ਹੈਂ । ਤਿਸ ਕੋ ਔਰ ਖੰਡਤ ਹੈਂ । ਅਪਨੇ ਪਖ ਬਾਦ ਕੋ ਹੇਤ ਅਨੇਕਾਨ ਅਨੇਕ ਤਰਕ ਉਠਾਵਤ ਹੈਂ, ਅਪਨੋ ਮਤ ਕੋ ਅਨੁਸਾਰ ਬੇਦ ਕੀ ਸ੍ਰੁਤੀ ਖੋਜ ਖੋਜ ਰਾਖੀ ..., ਔਰ ਕੋ ਖੰਡਬੇ ਹਿਤ ਖੋਜ ਲਈ ਹੈਂ । ਆਪਨੇ ਸਤਿਗੁਰ ਨਿਰਵੈਰ ਜਿਸ ਮੈਂ ਜੀਵਨ ਕੋ ਕੱਲਜਾਨ ਹੋਇ ਸੋ ਕਹਿ ਗਏ ਹੈਂ ਸ੍ਰੁਧੀ ਬਾਤ । ਜਿਸ ਕੋ ਇਸ ਰੀਤਿ ਕੀ ਗਿਆਤਾ ਨੰਹੀਂ ਸੋ ਅਨੇਕ ਕਲਪਨਾ ਉਠਾਵਤ ਹੈਂ । ਜਿਨੋ ਨੋ ਇਹ ਸਮਝ ਰਾਖੀ ਹੈ ਬਹੁਰ ਸਤਿਗੁਰ ਕੋ ਉਪਦੇਸ਼ ਕਮਾਵਤੇ ਹੈ, ਤਿਨ ਕੋ ਮੁਕਤਿ ਪ੍ਰਾਪਤ ਸੁਖੋਨ ਹੀ ਹੁਇ ਆਵਤ ਹੈ । ਔਰ ਜੋ ਸ਼ਾਸਤ੍ਰੋਨ ਮੈਂ ਹੋਕਰ ਪਖਬਾਦ ਕੋ ਉਠਾਵਤ ਹੈਂ ਬਹੁਰ ਸਤਿਗੁਰ ਕੋ ਮਤ ਕੋ ਰਲਾਯੋ ਚਾਹਤਿ ਹੈਂ ਸੋ ਅਨਜਾਨ ਹੀ ਠਗਜੋ ਜਾਯਗੋ, ਨਿਸ਼ਚੇ ਵਾਰੇ ਜੋ ਸਿੱਖ ਹੈਂ ਸੋ ਤੋ ਸੁਪਨ ਮਾਤ੍ਰ ਭੀ ਤਿਨਕੋ ਕਹਿਨੋ ਨਹੀਂ ਮਾਨੈਂਗੇ । ਐਸੀ ਐਸੀ ਤਰਕਾਂ ਅਨੇਦਘਨ ਕੋ ਅਰਥ ਕਰਨੇ ਪਰ ਔਰ ਅਨੇਕ ਉਠਤਿ ਹੈਂ । ਸ਼੍ਰੀ ਗੁਰੂ ਦਸਵੀਂ ਪਾਤਸ਼ਾਹੀ ਇਸੀ ਬਾਤ ਤੇ ਭਵਿੱਖਤ ਬਿਚਾਰ ਕੋ ਅਪਨੇ ਗੁਰਨ ਕੋ ਨਿਰਨਾ ਕਰ ਗਏ ਹੈਂ । ਜੋ ਲੋਕ ਆਸ਼ੇ ਤੇ ਸਤਿਗੁਰਨ ਕੋ ਸਮਝਹਿੰਗੇ ਨਹੀਂ, ਕੋਈ ਕਿਸੀ ਕੋ ਮਤ ਕੋ ਅਨੁਮਾਨੰ ਕਰੈਗੋ ਕੋਈ ਕਿਸੀ ਕੋ ਕਹੈਗੋ । ਯਾਂਹੀ ਤੇ ਗੁਰ ਬਤਾਇ ਗਏ ਹੈਂ ਸੋਈ ਕਹਤਿ ਹੈਂ—'ਆਦਿ ਅੰਤ ਏਕੋ ਅਵਤਾਰਾ ॥ ਸੋਈ ਗੁਰੂ ਸਮਝੀਅਹੁ ਹਮਾਰਾ ॥' ਅਰੁ ਦੇਵੀ ਜੋ ਪ੍ਰਤੱਖ ਕਰੀ ਕਹਿਤੇ ਹੈਂ, ਸੋ ਕੋਸੋ ਜੋ ਅਨੇਕ ਸਥਾਨ ਬਿਖੈ ਅਪਨੀ ਬਾਣੀ ਮੈਂ ਉਸਤਤਿ ਚੰਡਿਕਾ ਕੀ ਕਰੀ ਹੈ*, ਤਿਸ ਕੋ ਸੁਨਿਕੈ ਪੀਛੇ ਤੇ ਲੋਕ ਅਨੰਦ

*ਦਸਮ ਗ੍ਰੰਥ ਵਿਚ ਚੰਡੀ ਚਰਿਤ੍ਰ ਦੀ ਹੋਂਦ ਨੂੰ ਹੀ ਕਈ ਆਦਮੀ ਦੇਵੀ ਪੂਜੇ ਜਾਣ ਦਾ ਸਬੂਤ ਦੱਸਦੇ ਹਨ। ਪੰਤੂ ਦਸਮ ਗ੍ਰੰਥ ਵਿਚ ਚੰਡੀ ਚਰਿਤ੍ਰ ਤੋਂ ਛੁੱਟ੨੪ ਅਵਤਾਰਾਂ ਦੇ ਪ੍ਰਸੰਗ ਵੀ ਦਿੱਤੇ ਹਨ ਤੇ ਇਹ ਭੀ ਉਸੇ ਤਰ੍ਹਾਂ ਰਾਮਾਯਨ ਤੇ ਭਾਗਵਤ ਆਦਿਕ ਗ੍ਰੰਥਾਂ ਦੇ ਸੁਤੰਤ੍ਰ ਉਲਥੇ ਹਨ ਜਿਵੇਂ ਮਾਰਕੰਡੇ ਪੁਰਾਣ ਦੇ ਵਿੱਚੋਂ ਚੰਡੀ ਚਰਿੱਤ੍ਰ ਆਦਿਕ ਦੇ ਉਲਥੇ ਕੀਤੇ ਗਏ ਹਨ । ਜਿਵੇਂ ਚੰਡੀ ਚਰਿੱਤ੍ਰ ਵਿਚ ਚੰਡੀ ਦੀ ਮਹਿਮਾ ਹੈ ਤਿਵੇਂ ਹੀ ਰਾਮਾਇਨ ਤੇ ਭਾਗਵਤ ਆਦਿਕ ਦੇ ਉਲਥਿਆਂ ਵਿਚ ਸ਼੍ਰੀ ਰਾਮ ਚੰਦਰ ਤੇ ਕ੍ਰਿਸ਼ਨ ਜੀ ਦੀ ਉਸਤੁਤਿ ਹੈ, ਏਹ ਉਸਤਤੀਆਂ ਭੀ ਮੂਲ ਗ੍ਰੰਥਾਂ ਦੇ ਭਾਵਾਂ ਅਨੁਸਾਰ ਹਨ।ਸੋ ਜਿਸਤਰ੍ਹਾਂ ੨੪ ਅਵਤਾਰਾਂ ਦੇ ਪ੍ਰਸੰਗ ਦਸਮ ਗ੍ਰੰਥ ਵਿਚ ਹੋਣ ਤੋਂ ਗੁਰੂ ਜੀ ਇਨ੍ਹਾਂ ਦੇ ਉਪਾਸ਼ਕ ਨਹੀਂ ਸੋ ਤਿਵੇਂਹੀ ਚੰਡੀ ਚਰਿੱਤ੍ਰ ਆਦਿਕ ਦਾ ਰਚਿਆ ਜਾਣਾ ਇਹ ਕਿਸੇ ਤਰ੍ਹਾਂ ਵੀ ਸਿੱਧ ਨਹੀਂ ਕਰ ਸਕਦਾ ਕਿ ਗੁਰੂ ਜੀ ਦੇਵੀ ਭਗਤ ਸੇ, ਜੈਸਾ ਕਿ ਉੱਪਰ ਦੱਸੇ ਕਵਿ ਸੈਨੇਖ ਸਿੰਘ ਜੀ ਦੇ ਪ੍ਰਮਾਣ ਵਿਚ ਕਵਿ ਜੀ ਆਪ ਹੀ ਮੰਨ ਰਹੇ ਹਨ ਕਿ ਦਸੋ ਗੁਰੂ ਸਾਹਿਬ ਦੇਵੀ ਦੇਵਾਂ ਦੇ ਉਪਾਸਕ ਨਹੀਂ ਸਨ । ਇਨ੍ਹਾਂ ਉਲਥਿਆਂ ਦੇ ਅੰਤ ਵਿਚ ਉਲਥੇ ਕਰਨ ਦਾ ਆਸ਼ਯ ਵੀ ਦੱਸਿਆ ਹੈ ਜਿਹਾ ਕਿ ਚੰਡੀ ਚਰਿੱਤ੍ਰ ਦੇ ਅੰਤ ਵਿਚ ਲਿਖਿਆ ਹੈ:—

ਸੁਨੇ ਸ੍ਰੁੰਮ ਸੋਢੀ ਲਰੇ ਜੁੱਧ ਗਾਵੈ ॥੨੬੦॥

ਅਤੇ ਕ੍ਰਿਸ਼ਨ ਅਵਤਾਰ ਦੇ ਅੰਤ ਵਿਚ ਲਿਖਿਆ ਹੈ:—ਦਸਮ ਕਥਾ ਭਾਰੌਤ ਕੀ ਭਾਖਾ ਕਰੀ ਬਨਾਇ ॥ ਅਛਰ ਬਾਸ਼ਨਾ ਨਾਹਿ ਪ੍ਰਭੁ ਧਰਮ ਜੁੱਧ ਕੇ ਚਾਇ ॥ ਆਦਿ

ਘਨ ਐਸੇ ਕਹਿਤੇ ਹੈਂ ਜੋ ਦਸਵੀਂ ਪਾਤਸ਼ਾਹੀ ਕੋ ਗੁਰੂ ਦੇਵੀ ਹੈ। ਤਹਾਂ ਭੀ ਨਿਰਨੇਂ ਕਰ ਗਏ ਹੈਂ। ਪ੍ਰਮਾਣ:—'ਅਰੁ ਸਿਖ ਹੋ ਆਪਨੇ ਹੀ ਮਨ ਕੋ ਇਹ ਲਾਲਚ ਹਉ ਗੁਨ ਤਉ ਉਚਰੋ ॥' 'ਮਨ' ਨਾਮ ਗੁਰ ਕੋ ਹੈ ਸੋ ਪ੍ਰਥਮ ਪਾਤਸ਼ਾਹੀ ਤੇ ਦਸਵੀਂ ਪ੍ਰਜੰਤ ਸਰਵ ਕੋ ਏਕ ਆਸ਼ੇ ਹੈ। ਏਕ ਹੀ ਇਨ ਕੋ ਗੁਰ ਹੈ। ਏਕ ਹੀ ਇਨ ਕੋ ਸਰੂਪ ਹੈ। ਮੁਕਤਿ ਹਿਤ ਏਕ ਹੀ ਉਪਦੇਸ਼ ਹੈ। ਜੋ ਬਿਲੱਖਣ ਸਮਝਤ ਹੈ ਤਿਨੋਂ ਤੇ ਮੂਰਖ ਅਧਿਕ ਔਰ ਕੌਨ ਹੈ ?"

ਕਵਿ ਸੈਤੋਖ ਜੀ ਦੀ ਇਹ ਲਿੱਖਤ ਨਿਰਸੰਸੇ ਕਰਦੀ ਹੈ ਕਿ ਆਪ ਗੁਰੂ ਜੀ ਨੂੰ ਦੇਵੀ ਪੂਜਾ ਕਰਨ ਵਾਲਾ ਨਹੀਂ ਮੰਨਦੇ। ਦਸਾਂ ਗੁਰੂ ਸਾਹਿਬਾਂ ਦਾ ਪੂਜਨ ਇਕ ਅਕਾਲ ਨੂੰ ਮੰਨਦੇ ਹਨ।

ਕੌਤਕ—ਦੇਵੀ ਸਿੱਧ ਕੀਤੀ ਦਾ ਪ੍ਰਸੰਗ ਲਿਖਦੇ ਹੋਏ ਕਵੀ ਲੋਕ ਦੇਖਦੇ ਹਨ ਕਿ ਗੁਰੂ ਘਰ ਵਿਚ ਅਕਾਲ ਪੂਜਾ ਤੋਂ ਛੁੱਟ ਹੋਰ ਕੁਛ ਨਹੀਂ ਫਿਰ ਗੁਰੂ ਜੀ ਨੂੰ ਮਹਾਨ ਜੋਤੀ ਗੋਬਿੰਦ ਰੂਪ ਮੰਨਦੇ ਹਨ ਤੇ ਦੇਵੀ ਨੂੰ ਛੋਟੀ ਵਜਕਤੀ ਗੁਰਬਾਣੀ ਵਿਚ ਪੜ੍ਹਦੇ ਹਨ, ਤੇ ਆਪ ਬੀ ਲਿਖਦੇ ਹਨ। ਅਕਾਲ ਪੁਰਖ ਨੂੰ ਸਰਬ ਸਮਰੱਥ ਤੇ ਸ਼ਕਤੀਮਾਨ ਮੰਨਦੇ ਹਨ ਫਿਰ ਕੋਈ ਲੋੜ ਨਹੀਂ ਰਹਿੰਦੀ ਕਿ ਦੇਵੀ ਕਿਉਂ ਪੂਜਣੀ ਸੀ, ਤਦੋਂ ਇਸ ਗਲ ਨੂੰ ਇਕ 'ਕੌਤਕ ਮਾਤ੍ਰ' ਕਹਿਕੇ ਯੁਕਤੀ ਦਾ ਹਥਿਆਰ ਹੱਥੋਂ ਛੱਡ ਦੰਦੇ ਹਨ, ਯਥਾ:—ਦੇਵੀ ਦੇਵ ਕਿਤਿਕ ਜੋ ਆਹੀ। ਪਦ ਪੰਕਜ ਗੁਰ ਮੱਧ ਸਮਾਹੀਂ। ਇਹ ਭੀ ਇਕ ਕੌਤਕ ਕੋ ਕਾਜਾ। ਕਰਤਿ "ਚਰਿੱਤ੍ਰ ਗਰੀਬ ਨਿਵਾਜਾ ॥

[ਗੁ:ਬਿ: ਸੁਖਾ ਸਿੰਘ ਪੰਨਾ ੨੦੩

ਅਰਥਾਤ ਦੇਵੀ ਦੇਵ ਜਿਤਨੇ ਬੀ ਹਨ, ਗੁਰੂ ਜੀ ਦੇ ਪਗਪੰਕਜ ਵਿਚ ਸਮਾਏ ਹੋਏ ਹਨ, ਇਹ ਗੁਰੂ ਜੀ ਇਕ ਕੌਤਕ ਦਾ ਕਮ ਕਰਦੇ ਹਨ, ਭਾਵ ਕੋਈ ਖੇਡ ਮਾਤਰ ਚੋਜ ਸੀ।

ਕੌਤਕ ਨਾਮ ਹੈ ਤਮਾਸ਼ੇ ਦਾ, ਯਥਾ:—'ਕੌਤਕ ਕੋਡ ਤਮਾਸਿਆਂ'। ਸੋ ਜੇ ਫਰਜ਼ ਕਰ ਲਈਏ ਕਿ ਕੋਈ ਗਲ ਹੋਈ ਹੈ ਤਾਂ ਦੇਵੀ ਦਾ ਪ੍ਰਗਟਾਉਣਾ ਇਕ ਤਮਾਸ਼ੇ ਮਾਤ੍ਰ ਸੀ। ਇਸ ਤੋਂ ਸਿੱਛਾਵਨਾ ਹੁੰਦੀ ਹੈ ਕਿ ਦਰਬਾਰ ਵਿਚ ਕੱਠੇ ਹੋ ਗਏ ਸ਼ਾਕਤਕ ਮਤ ਦੇ ਪੰਡਤਾਂ ਦੇ ਕਹਿਣੇ ਪਰ ਕਿ ਆਪ ਬੀਰ ਰਸ ਪੈਦਾ ਕਰ ਰਹੇ ਹੋ ਕਦੇ ਦੇਵੀ ਪ੍ਰਗਟਾਉ ਤਾਂ ਕਾਰਜ ਸੁਖੈਨ ਹੋ ਜਾਵੇ। ਇਸ ਗਲ ਪਰ ਅਮੰਨਾ ਨਾ ਕਰਕੇ ਗੁਰੂ ਜੀ ਦਾ ਪ੍ਰੀਖਿਆ ਹਿਤ ਕਹਿ ਦੇਣਾ ਕਿ ਕਰਕੇ ਦਿਖਾਓ, ਤੇ ਉਨ੍ਹਾਂ ਦੀ ਕਹੀ ਸਾਰੀ ਲੋੜ ਪੂਰੀ ਕਰ ਦੇਣੀ ਤੇ ਤਮਾਸ਼ਾ ਦੇਖੀ ਚੱਲਣਾ ਤੇ ਅੰਤ ਸਿੱਧ ਨਾ ਹੋਣ ਤੇ ਤਲਵਾਰ ਨੂੰ ਹੀ ਪਰਤੱਖ ਸ਼ਕਤੀ ਦਿਖਾਕੇ ਤੇ ਅਪਣੇ ਤਿਆਰ ਕੀਤੇ ਸਿੱਖਾਂ ਦਾ ਬਾਹੁਬਲ ਹੀ ਤਾਕਤਵਰ ਦੱਸਕੇ ਉਨ੍ਹਾਂ ਨੂੰ ਸਤਿਕਾਰਨਾ ਤੇ ਯੱਗ ਕਰਕੇ ਸਨਮਾਨਤ ਕਰਨਾ ਅਤੇ ਨਾਕਾਮਯਾਬ ਹੋਏ ਬ੍ਰਾਹਮਣਾਂ ਨੂੰ ਨਾ ਸੱਦਣਾਂ ਤੇ ਉਨ੍ਹਾਂ ਦਾ ਗੁੱਸਾ ਤੇ ਨਿਰਾਸਤਾ ਉਸ ਪਰ ਸ਼੍ਰੀ ਮੁਖਵਾਕ 'ਜੋ ਕੁਛ ਲੇਖ ਲਿਖਜੋ ਬਿਧਨਾ' ਦੱਸ ਰਿਹਾ ਹੈ ਕਿ ਆਪ ਨੇ ਸਿਖਾਂ ਨੂੰ ਹੀ ਵਿਸ਼ੇਸ਼ਤਾ ਦਿੱਤੀ ਹੈ। ਕੌਤਕ ਦਾ ਭਾਵ ਲੈਕੇ ਜੇ ਫਰਜ਼ ਹੀ ਕਰ ਲਈਏ ਤਾਂ ਇਸ ਯਾ ਇਸ ਕਿਸਮ ਦੇ ਕਿਸੇ ਹੋਰ ਚੋਜ ਵੱਲ ਲੈ ਜਾਂਦਾ ਹੈ, ਸੋ ਕੌਤਕ ਲਈ ਕਰਨਾ ਬੀ ਦੇਵੀ ਨੂੰ 'ਗੁਰੂ ਜੀ ਦੀ ਪੂਜਨ' ਅਰ ਉਨ੍ਹਾਂ ਤੋਂ ਅਰਾਧੀ ਗਈ ਸਿੱਧ ਨਹੀਂ ਕਰਦਾ*।

ਅੰਤ ਵਿਚ ਇਕ ਹਾਸੇ ਵਾਲੀ ਗੱਲ ਇਸ ਪੱਖ ਵਿਚ ਲਿਖਣੀ ਜ਼ਰੂਰੀ ਬਣਦੀ ਹੈ ਕਿ

*ਇਸ ਤੇ ਵਿਸ਼ੇਸ਼ ਵੀਚਾਰ ਅਗਲੇ ਅੰਕ ਵਿਚ ਆਵੇਗੀ।

ਅਕਸਰ ਗਿਆਨੀ 'ਪ੍ਰਕ੍ਰਿਤੀ, ਮਾਇਆ' ਨੂੰ ਤੇ ਇਸ ਦੇਵੀ ਯਾ ਸ਼ਕਤੀ ਨੂੰ ਇੱਕੋ ਗੱਲ ਦੱਸਦੇ ਹਨ। ਪਰ ਇਹ ਸ਼ਕਤੀ ਜੇ ਦੇਵੀ ਹੋ ਕੇ ਪ੍ਰਗਟੀ ਦੱਸੀ ਜਾਂਦੀ ਹੈ, ਸਜੀਵ ਹੈ, ਚੇਤਨ ਵਜੂਦ (ਵਜਕਤੀ) ਰੱਖਦੀ ਹੈ, ਤੇਜ ਇਸਦਾ ਅਸਲਾ ਹੈ, ਫਿਰ ਏਹ ਸ਼ੁੱਧ ਚੇਤਨ ਨਾਲ ਅਭੇਦ ਭੀ ਥਾਂਓ ਵੇਲੇ ਦੱਸੀ ਜਾਂਦੀ ਹੈ*। ਪੁੰਤੁ ਸਾਂਖ ਵਾਲੀ 'ਪ੍ਰਕ੍ਰਿਤੀ' ਤੇ ਵੇਦਾਂਤ ਵਾਲੀ 'ਮਾਯਾ' ਜੜ੍ਹ ਹਨ, ਉਪਾਧੀਆਂ ਹਨ। ਸਾਂਖ ਦੀ ਪ੍ਰਕ੍ਰਿਤੀ ਪੁਰਖ ਨੂੰ ਆਛਾਦਨ ਕਰਨ ਵਾਲੀ ਤੇ ਫਸਾਉਣ ਵਾਲੀ ਹੈ। ਵੇਦਾਂਤ ਦੀ ਮਾਇਆ ਭੁਲੇਵਾ ਤੇ ਭੁਲੇਖਾ ਦੇਣ ਵਾਲੀ, ਅਗਯਾਨ ਤੇ ਅੰਧੇਰਾ ਹੈ। ਫਿਰ ਪ੍ਰਕ੍ਰਿਤੀ ਤੇ ਮਾਇਆ ਨੂੰ ਮਾੜਾ ਕਿਹਾ ਜਾਂਦਾ ਹੈ। ਇਸ ਨੂੰ ਦੂਰ ਕਰਨਾ, ਇਸ ਤੇ ਬਿਜੈ ਪਾਉਣੀ, ਇਸ ਦੇ ਫੰਧੇ ਤੋਂ ਛੁੱਟਣਾ ਜੀਵਨ ਦਾ ਪਰਮਾਰਥ ਸਮਝਿਆ ਜਾਂਦਾ ਹੈ। ਉਧਰ ਦੇਵੀ ਯਾ ਸ਼ਕਤੀ ਪੂਜਨੀਕ ਕਹੀ ਦੀ ਹੈ, ਸਤਿਕਾਰ ਯੋਗ ਦੱਸੀਦੀ ਹੈ, ਧਿਆਨ ਯੋਗ ਦੱਸੀ ਜਾਂਦੀ ਹੈ। ਫਿਰ ਦੋਹਾਂ ਨੂੰ ਇਕ ਕਿਵੇਂ ਕਯਾਸ ਕੀਤਾ ਜਾਂਦਾ ਹੈ? ਸੋ ਜੇ ਦੇਵੀ ਨੂੰ ਪ੍ਰਕ੍ਰਿਤੀ ਤੇ ਮਾਇਆ ਨਾਲ ਪ੍ਰਜਾਯਵਾਚੀ ਸਮਝਿਆ ਜਾਏਗਾ ਤਾਂ ਆਪੇ ਹੀ ਉਹ ਤਿਆਗਣ ਯੋਗ ਤੇ ਨਾਂ ਪੂਜਣ ਯੋਗ ਸਿੱਧ ਹੋ ਗਈ। ਉਸ ਤੋਂ ਜਗਤ ਨੂੰ ਉਡਾਵਣ ਵਾਸਤੇ ਹੀ ਆਪ ਆਏ ਸਨ। ਉਸ ਦੀ ਪੂਜਾ ਦਸਮੇਂ ਗੁਰੂ ਜੀ ਨੇ ਕਾਸ ਨੂੰ ਕਰਨੀ ਸੀ।

੩. ਤੀਸਰਾ ਸਰੂਪ ਦੇਵੀ ਦਾ ਦੇਵੀ ਦੀ ਮੂਰਤੀ ਹੈ। ਸੋ ਸਿਖ ਲੇਖਕਾਂ ਨੇ, ਜਿਨ੍ਹਾਂ ਦੇ ਜ਼ਿਕਰ ਅਸਾਂ ਪਿੱਛੇ ਕੀਤੇ ਹਨ, ਕਿ ਜਿਨ੍ਹਾਂ ਨੇ ਦੇਵੀ ਪੂਜਾ ਲਿਖੀ ਹੈ ਉਨ੍ਹਾਂ ਨੇ ਦੇਵੀ ਦੀ ਮੂਰਤੀ ਦੀ ਪੂਜਾ ਕੀਤੀ ਗਈ ਦਾ ਜ਼ਿਕਰ ਨਹੀਂ ਕੀਤਾ। ਉਨ੍ਹਾਂ ਨੇ ਨਹੀਂ ਦੱਸਿਆ ਕਿ ਕਿਸੇ ਪੱਥਰ, ਮਿੱਟੀ, ਕਾਠ ਯਾ ਧਾਤੁ ਆਦਿ ਦੀ ਘੜੀ ਮੂਰਤੀ ਜੋ ਵਿੰਧਯਾਚਲ ਤੇ ਕਾਲੀ ਬਾੜੀ ਤੇ ਹੋਰ ਥਾਈਂ ਪੂਜੀ ਜਾ ਰਹੀ ਹੈ ਗੁਰੂ ਜੀ ਨੇ ਪੂਜੀ ਸੀ। ਇਸ ਕਰਕੇ ਇਸ ਤੇ ਬਹਿਸ ਦੀ ਲੋੜ ਨਹੀਂ। ਉਹ ਗਯਾਨੀ ਜੋ ਕਥਾ ਵਾਰਤਾ ਕਰਦੇ ਹਨ ਉਹ ਝੀ ਦੇਵੀ ਦੀ ਮੂਰਤੀ ਦੀ ਪੂਜਾ ਕੀਤੀ ਗਈ ਸ੍ਵੀਕਾਰ ਨਹੀਂ ਕਰਦੇ। ਦੇਵੀ ਦੀ ਮੂਰਤੀ ਦਾ ਪੂਜਨ ਨਾ ਗੁਰਬਾਣੀ ਵਿੱਚ ਹੈ, ਨਾਂ ਗੁਰ ਇਤਿਹਾਸ ਵਿਚ ਹੈ, ਨਾਂ 'ਦੇਵੀ ਪ੍ਰਗਟ ਕਰਨਾ, ਸਿੱਧ ਕਰਨ ਵਾਲੇ ਉਪਰਲੇ ਲੇਖਕਾਂ ਦੀ ਰਚਨਾ ਵਿੱਚ ਹੈ। ਇਸ ਲਈ ਦੇਵੀ ਦਾ ਇਹ ਪੱਖ ਹੋਰ ਵਿਚਾਰ ਜੋਗਰਾ ਨਹੀਂ।

੨. ਇਤਿਹਾਸਕ ਪਹਿਲੂ!

ਇਸ ਪਾਸੇ ਦੀ ਖੋਜ ਕਰਨ ਵਿਚ ਤ੍ਰੈ ਸਮੇਂ ਨਿਯਤ ਚੁੰਦੇ ਹਨ, (ੳ) ਗੁਰੂ ਜੀ ਦੇ ਸਮੇਂ ਤੋਂ ੧੮੩੩ ਤਕ ਦਾ ਸਮਾਂ (ਅ) ੧੮੩੩ ਤੋਂ ੧੯੪੬ ਤੇ (ਏ) ੧੯੪੬ ਤੋਂ ਹੁਣ ਤਕ ਦਾ ਸਮਾ†।

ੳ. [ਗੁਰੂ ਜੀ ਦਾ ਆਪਣਾ ਤੇ ਉਸ ਤੋਂ ਪਿੱਛੋਂ ਸੰਃ ੧੮੩੩ ਤੱਕ ਦਾ ਸਮਾ]

ਹੁਣ ਅਸਾਂ ਖੋਜ ਕਰਨੀ ਹੈ ਕਿ ਗੁਰੂ ਜੀ ਦੇ ਦੇਵੀ ਪੂਜਣ ਤੇ ਪ੍ਰਗਟਾਉਣ ਸੰਬੰਧੀ

*ਦੇਖੋ ਭਾਈ ਸੰਤੋਖ ਸਿੰਘ ਜੀ ਦਾ ਇਹ ਵਾਕ:—ਪਰਮ ਜਯੋਤਿ ਕੀ ਜੋਤਿ ਮਹਾਨੀ॥ ਸਿਮਰੇ ਜਹਾਂ ਤਹਾਂ ਬਰਦਾਨੀ॥ [ਰੁਤ ੩ ਅੰਸੂ ੯ ਅੰਕ ੪੩

†ਇਹ ਸਮੇ ਦੀ ਵੰਡ ਉਨ੍ਹਾਂ ਇਤਿਹਾਸਕ ਸਾਮਾਨਾਂ ਤੇ ਕੀਤੀ ਗਈ ਹੈ ਜੋ ਇਸ ਲੇਖ ਦੇ ਲਿਖਣ ਤਕ ਦੇਖਣ ਵਿੱਚ ਆਏ।

ਇਤਿਹਾਸਕਿ ਖੋਜ ਖੋਜੀ ਨੂੰ ਕਿੱਥੇ ਲੈ ਜਾਂਦੀ ਹੈ। ਅਰਥਾਤ ਕਿ ਇਹ ਗਲ ਅਮਰ ਵਾਕਿਆ ਸਿੱਧ ਹੁੰਦੀ ਹੈ ਕਿ ਨਹੀਂ ਕਿ ਨੈਣੇ ਦੇ ਟਿੱਲੇ* ਤੇ ਦੇਵੀ ਅਰਾਧੀ ਗਈ ਤੇ ਪ੍ਰਗਟ ਹੋਈ ਤੇ ਉਸਨੇ ਵਰ ਦਿੱਤੇ ਆਦਿ ?

੧. ਸਭ ਤੋਂ ਪਹਿਲਾਂ ਸਾਨੂੰ ਦਸਮ ਗੁਰਬਾਣੀ ਤੇ ਖਾਸ ਕਰ ਬਚਿੱਤ੍ਰ ਨਾਟਕ ਵਿੱਚ ਖੋਜ ਕਰਨੀ ਚਾਹੀਦੀ ਹੈ। ਉਸ ਵਿਚ ਪਹਿਲੇ ਕਿਸੇ ਜਨਮ ਦੇ ਜ਼ਿਕਰ ਵਿੱਚ ਪਦ 'ਮਹਾਂ ਕਾਲ ਕਾਲਕਾ†' ਆਇਆ ਹੈ ਜਿਸ ਦੀ ਵੀਚਾਰ ਪਿੱਛੇ ਕਰ ਆਏ ਹਾਂ। ਫਿਰ ਬੀਰਰਸ ਉਦੀਪਕ ਚੰਡੀ ਦੇ ਤ੍ਰੈ ਲੇਖ—ਚਰਿੱਤ੍ਰ ਤੇ ਵਾਰ ਆਦਿਕ—ਹਨ, ਓਹ ਸੰਸਕ੍ਰਿਤ ਪੁਸਤਕਾਂ (ਮਾਰਕੰਡੇ ਪੁਰਾਣ ਆਦਿਕ) ਦੇ ਸੁਤੰਤ੍ਰ ਤੇ ਸੰਖੇਪ ਤਰਜਮੇ ਹਨ ਤੇ ਉਨ੍ਹਾਂ ਵਿੱਚ ਥੀ ਇਹ 'ਅਮਰ ਵਾਕਿਆ' ਕਿਤੇ ਨਹੀਂ ਆਉਂਦਾ ਕਿ ਅਸਾਂ ਨੇ ਨੈਣੇ ਦੇ ਟਿੱਲੇ ਤੇ ਦੇਵੀ ਪੂਜੀ ਤੇ ਪ੍ਰਗਟਾਈ। ਇਨ੍ਹਾਂ ਵਿੱਚ ਬੀਰਰਸ ਦੇ ਨਕਸ਼ੇ ਕਮਾਲ ਦੇ ਬੱਧੇ ਹਨ ਤੇ ਪ੍ਰਯੋਜਨ ਇਹ ਹੈ ਕਿ ਬੀਰਰਸੀ ਸਾਹਿਤ੍ਯ ਪੜ੍ਹ ਸੁਣਕੇ ਖਾਲਸੇ ਵਿੱਚ ਬੀਰਰਸ ਦਾ ਉਤਸ਼ਾਹ ਵਧੇ, ਜੈਸਾ ਕਿ ਲਿਖਿਆ ਹੈ:—"ਸੁਨੈ ਸੂਮ ਸੋਢੀ‡ ਲਰੈ ਜੁੱਧ ਗਾਢੇ" [ਚੰਡੀ ਚਰਿਤ੍ਰ—੨]। ਫਿਰ ਪਹਿਲੇ ਚੰਡੀ ਚਰਿੱਤ੍ਰ ਵਿਚ ਮਾਰਕੰਡੇ ਪੁਰਾਣ ਦਾ ਪਤਾ ਧਿਆਵਾਂ ਦੇ ਨਾਲੋ ਨਾਲ ਦਿਤਾ ਤੇ ਅੰਤ ਵਿਚ ਕਿਹਾ ਹੈ, 'ਕਉਤਕ ਹੋਤ ਕਰੀ ਕਵਿ ਨੇ ਸਤਿਸਜ ਕੀ ਕਥਾ ਇਹ ਪੂਰੀ ਭਈ ਹੈ'। ਖੋਜ ਕਰਨ ਤੇ ਤ੍ਰੈਏ ਪ੍ਰਸੰਗ ਪੌਰਾਣਕ ਸੰਖੇਪ ਤਰਜਮੇ ਹਨ, ਇਥੋਂ ਤਾਈਂ ਕਿ ਅੰਤਲੀਆਂ ਮਹਾਤਮ ਦੀਆਂ ਤੁਕਾਂ ਥੀ ਮੂਲ ਦੇ ਹੀ ਛਾਵ ਤਰਜਮਾ ਹੋਏ ਹਨ। ਇਨ੍ਹਾਂ ਵਿੱਚ 'ਚੰਡੀ ਚਰਿਤ੍ਰ ਉਕਤ ਬਿਲਾਸ' ਪਦ ਕਿਤੇ ਮੁੱਢ ਵਿਚ ਤੇ ਕਿਤੇ ਧਿਆਵਾਂ ਦੇ ਅੰਤ ਪਰ ਆਉਂਦਾ ਹੈ, ਜਿਸਦਾ ਮਤਲਬ ਹੈ ਕਿ ਇਹ ਤਰਜਮਾ ਹੈ ਅਥਵਾ ਬਿਲਾਸ ਦੀ ਖ਼ਾਤਰ ਕਿਹਾ ਜਾ ਰਿਹਾ ਹੈ§ ਤੇ ਅੰਤ ਵਿੱਚ 'ਕਉਤਕ ਹੋਤ ਕਰੀ ਕਵਿ ਨੇ' ਆਉਣ ਤੋਂ ਇਨ੍ਹਾਂ ਦਾ ਲਿਖਿਆ ਜਾਣਾ ਇਸ਼ਟਾਪਤੀ ਦਾ ਪ੍ਰਯੋਜਨੀਯ ਸਿੱਧ ਨਹੀਂ ਹੁੰਦਾ। ਚੰਡੀ ਚਰਿੱਤ੍ਰ ਪਹਿਲੇ ਦੇ ਮੁੱਢ ਵਿਚ ਅਕਾਲ ਪੁਰਖ ਦਾ ਸਪਸ਼ਟ ਮੰਗਲ ਕੀਤਾ ਹੈ ਤੇ ਅਗਲੇਂ ਇਹ ਤੁਕ ਥੀ ਪਈ ਹੈ:—'ਕ੍ਰਿਪਾ ਸਿੰਧ! ਤੁਮਰੀ ਕ੍ਰਿਪਾ ਜੋ ਕੁਛ ਮੋ ਪਰਿ ਹੋਇ ॥ ਰਚੋਂ ਚੰਡਕਾ ਕੀ ਕਥਾ ਬਾਣੀ ਸੁਭ ਸਭ ਹੋਇ' ॥ ਜਿਸ ਤੋਂ ਸਪਸ਼ਟ ਹੈ ਕਿ ਆਪਣਾ ਇਸ਼ਟ 'ਅਕਾਲ ਪੁਰਖ' ਹੈ, ਜਿਸ ਦੀ ਸਹਾਇਤਾ ਮੰਗ ਰਹੇ ਤੇ ਇਹ ਕਥਾ ਜੰਗ ਕਰਨ ਦਾ ਉਤਸਾਹ ਤੇ ਰੌਦ੍ ਰਸ ਭਰਨ ਲਈ ਲਿਖਣ ਲਗੇ ਹਨ ਤੇ ਅੰਤ ਵਿਚ 'ਕਉਤਕ ਹੋਤ ਕਰੀ'

---

*ਕਵਿ ਜੀ ਨੇ ਨੈਣੇ ਗੁੱਜਰ ਦੇ ਨਾਮ ਤੋਂ ਟਿੱਲੇ ਦਾ ਇਹ ਨਾਉਂ ਬਣਿਆ ਦੱਸਿਆ ਹੈ।

†ਗਿਆਨੀ ਦਿੱਤ ਸਿੰਘ ਜੀ ਨੇ ਇਸ ਦਾ ਤਰਜਮਾ 'ਕਾਲ ਕਾ ਮਹਾਂ ਕਾਲ' ਕੀਤਾ ਹੈ ਤੇ 'ਅਰਾਧੀ' ਦਾ ਅਰਥ ਕੀਤਾ ਹੈ 'ਅਰਾਧਨ ਵਾਲਾ'। ‡ਕਾਇਰ।

§ਉਕ੍ਤ=ਕਹੀ ਹੋਈ। (ਪਹਿਲਾਂ ਕਿਸੇ ਦੀ) ਆਖੀ ਹੋਈ।
ਬਿਲਾਸ=ਪ੍ਰਸੰਨ ਕਰਨੇ ਵਾਲੀ ਕ੍ਰਿਯਾ (ਯਾ ਕਥਾ)। ਉਕ੍ਤ ਬਿਲਾਸ=ਪਹਿਲਾਂ ਕਹੀ ਹੋਈ (ਦੇਵੀ ਦੀ) ਕਰਨੀ ਜੋ ਪੜ੍ਹਿਆਂ ਪ੍ਰਸੰਨਤਾ ਦੇਵੇ। ਇਸ ਦਾ ਮਤਲਬ ਸਾਫ ਹੈ ਕਿ ਸੰਸਕ੍ਰਿਤ ਵਿਚ ਕਹੇ ਗਏ ਦੇਵੀ ਦੇ ਕਾਰਨਾਮਿਆਂ ਦੀ ਕਥਾ ਦਾ ਇਹ ਤਰਜੁਮਾ ਯਾ ਉਲਥਾ ਹੈ। (ਅ) ਉਕਤ ਬਿਲਾਸ=ਕਥਾ ਜੋ ਬਿਲਾਸ ਮਾਤ੍ ਲਈ ਆਖੀ ਗਈ ਹੋਵੇ।

ਕਹਿਕੇ ਅਪਨੀ ਜ਼ਿਮੇਂਵਾਰੀ ਤੋਂ ਅਲਹਿਦਗੀ ਸਾਫ ਸਾਫ ਦੱਸ ਰਹੇ ਹਨ। ਬਚਿੱਤ੍ਰ ਨਾਟਕ ਤੋਂ ਜੋ ਹੋਰ ਉਗਾਹੀ ਮਿਲਦੀ ਹੈ ਸੋ ਏਹ ਹੈ:— ਗੁਰੂ ਜੀ ਫੁਰਮਾਉਂਦੇ ਹਨ:—

(ੳ) ਤਪ ਸਾਧਤ ਹਰਿ ਮੋਹਿ ਬੁਲਾਯੋ ॥ ਇਮ ਕਹਿਕੈ ਇਹ ਲੋਕ ਪਠਾਯੋ ॥ ੨੮ ॥
ਅਕਾਲ ਪੁਰਖ ਬਾਚ ਚੌਪਈ :—

(ਅ) ਮੈਂ ਅਪਨਾ ਸੁਤ ਤੋਹਿ ਨਿਵਾਜਾ॥ ਪੰਥ ਪ੍ਰਚੁਰਿ ਕਰਿਬੇ ਕਹੁ ਸਾਜਾ ॥
ਜਾਹਿ ਤਹਾਂ ਤੈ ਧਰਮੁ ਚਲਾਇ ॥ ਕੁਬੁੱਧਿ ਕਰਨ ਤੇ ਲੋਕ ਹਟਾਇ ॥੨੯॥
ਕਬਿਬਾਚ ਦੋਹਰਾ:—

(ੲ) ਠਾਂਢ ਭਯੋ ਮੈਂ ਜੋਰਿ ਕਰਿ ਬਚਨ ਕਹਾ ਸਿਰ ਨਿਜਾਇ ॥
ਪੰਥ ਚਲੈ ਤਬ ਜਗਤ ਮੈ ਜਬ ਤੁਮ ਕਰਹੁ ਸਹਾਇ ॥ ੩੦ ॥ ਚੌਪਈ:—

(ਸ) ਇਹ ਕਾਰਨਿ ਪ੍ਰਭ ਮੋਹਿ ਪਠਾਇਓ॥ ਤਬ ਮੈਂ ਜਗਤ ਜਨਮੁ ਧਰਿ ਆਇਓ ॥

(ਹ) ਹਮ ਇਹ ਕਾਜ ਜਗਤ ਮੋ ਆਏ ॥ ਧਰਮ ਹੇਤ ਗੁਰੁਦੇਵ ਪਠਾਏ ॥
ਜਹਾਂ ਤਹਾਂ ਤੁਮ ਧਰਮੁ ਬਿਥਾਰੋ ॥ ਦੁਸ਼ਟ ਦੋਖੀਜਨਿ ਪਕਰਿ ਪਛਾਰੋ ॥੪੨॥

(ਕ) ਇਹੈ ਕਾਜ ਧਰਾ ਹਮ ਜਨਮੰ ॥ ਸਮੁਝਿ ਲੇਹੁ ਸਾਧੂ ਸਭ ਮਨ ਮੰ ॥
ਧਰਮ ਚਲਨ ਸੰਤ ਉਬਾਰਨ ॥ ਦੁਸ਼ਟ ਸਭਨ ਕੋ ਮੂਲ ਉਪਾਰਨ ॥

ਇਨ੍ਹਾਂ ਵਾਕਾਂ ਵਿਚ ਅਕਾਲ ਪੁਰਖ ਦਾ ਗੁਰੂ ਜੀ ਨੂੰ ਸੱਦਣਾਂ, ਪੰਥ ਰਚਨ ਦਾ ਹੁਕਮ ਦੇਣਾ,ਪੁੱਤ੍ਰ ਹੋਣ ਦਾ ਮਾਣ ਬਖਸ਼ਣਾ,ਧਰਮ ਚਲਾਉਣ ਤੇ ਦੁਸ਼ਟਾਂ ਦਾ ਮੂਲ ਪੱਟਣਆਦਿਕ ਬਾਬਤ ਹੁਕਮ ਦੇਣੇ, ਸ਼ਾਂਤਿ ਤੇ ਬੀਰਰਸੀ ਵਰ ਦੇਣੇ ਤਾਂ ਇਕ'ਅਮਰ ਵਾਕਜਾ' ਦੀ ਤਰ੍ਹਾਂ ਅਰਥਾਤ ਇਕ ਇਤਿਹਾਸਕ ਹੋਈ ਘਟਨਾ ਦੇ ਰੂਪ ਵਿਚ ਸਫੁਟ ਲਿਖੇ ਹਨ ਪਰ ਕੇਸ਼ੋ ਦਾਸ ਨੂੰ ਲੈਕੇ ਹਵਨ ਕਰਕੇ ਦੇਵੀ ਦਾ ਆਵਾਹਨ, ਪ੍ਰਗਟਣਾ ਤੇ ਉਸਦਾ ਕਹਿਣਾ ਕਿ ਪੰਥ ਰਚੋ ਆਦਿ ਕੋਈ ਵਾਕਜਾ ਇਸ ਉਪਰਲੇ ਵਾਕਜਾ ਵਾਙੂੰ ਇਤਿਹਾਸਿਕ ਘਟਨਾ ਦੇ ਰੂਪ ਵਿਚ ਨਹੀਂ ਮਿਲਦਾ।

੨.ਦਸਮ ਗ੍ਰੰਥ ਸਾਰੇ ਪਰ ਅਸੀਂ ਇਸ ਵੇਲੇ ਇਤਿਹਾਸਿਕ ਯਾ ਭਾਵ ਬੋਧਕ ਵਿਵੇਚਨਾ ਨਹੀਂ ਕਰ ਰਹੇ। ਸਮੁਚੇ ਸੰਚਜ ਵਿਚ ਜਿਵੇਂ ਕਿ ਹੈ ਅਸੀਂ ਇਸ ਪੱਖ ਦੀ ਟੋਲ ਕਰਦੇ ਹਾਂ ਤਾਂ ਦੇਵੀ ਪੂਜਨ ਦੀ ਘਟਨਾ 'ਇਤਿਹਾਸਿਕ ਹੋਈ ਘਟਨਾ' ਦੇ ਰੂਪ ਵਿਚ ਕਿਤੇ ਨਹੀਂ ਮਿਲਦੀ। ਜਿਵੇਂ ਚੰਡੀ ਦੀ ਵਾਰ ਵਿਚ ਦੇਵੀ ਦੇ ਪ੍ਰਸੰਗ ਹੈਨ, ਤਿਵੇਂ ਅਵਤਾਰਾਂ* ਦੇ ਸੰਚੇ ਤੇ 'ਚਰਿੱਤ੍ਰਾਂ' ਵਿਚ ਬੀ ਕਿਤੇ ਕਿਤੇ ਦੇਵੀ ਦੇ ਜ਼ਿਕਰ ਮਿਲਦੇ ਹਨ ਪਰ ਇਨ੍ਹਾਂ ਵਿਚ ਬੀ 'ਦੇਵੀ ਸਤਿਗੁਰਾਂ ਨੇ ਆਪ ਪੂਜੀ ਹੈ' ਦੀ ਕੋਈ ਇਤਿਹਾਸਿਕ ਘਟਨਾ ਵਾਲੀ ਲਿਖਤ ਨਹੀਂ ਮਿਲਦੀ। ਚਰਿੱਤ੍ਰਾਂ ਵਿਚ ਦਿੱਤੀਆਂ ਕਹਾਣੀਆਂ ਵਿਚ ਜੇ ਕਿਸੇ ਨਾਯਕ ਨਾਯਕਾ ਦੇ ਦੇਵੀ ਪੂਜਨ ਯਾ ਵਰ ਪ੍ਰਾਪਤੀ ਆਦਿ ਦਾ ਜ਼ਿਕਰ ਆਇਆ ਹੈ ਤਾਂ ਉਹ ਉਸੇ ਕਹਾਣੀ ਵਿਚ ਕਥੇ ਅਨਜ ਪੁਰਖਾਂ ਦੇ ਧਰਮ ਵਿਸ਼੍ਵਾਸ਼ ਤੇ ਕਰਤੱਤ੍ਵ ਦਾ ਸੂਚਕ ਹੈ, ਪਰ ਗੁਰੂ ਜੀ ਦਾ ਵਿਸ਼੍ਵਾਸ ਯਾ ਗੁਰੂ ਜੀ ਦੇ ਨਿਜ ਨਾਲ ਵਰਤੀ ਘਟਨਾ ਦਾ ਸਬੂਤ ਨਹੀਂ ਹੈ। ਫਿਰ ਜਦ ਚਰਿੱਤ੍ਰਾਂ ਦੀ ਹੋਰ ਖੋਜ ਕਰੀਏ ਤਾਂ ਸਗੋਂ ਉਥੋਂ ਹੀ ਦੇਵਤਿਆਂ ਦੇ ਸਿਧ ਕਰਨ ਕਰਾਵਨ ਵਾਲਿਆਂ ਦੇ ਉਲਟ ਬੀ ਸਾਮਾਨ ਮਿਲ ਜਾਂਦਾ ਹੈ, ਜੋ ਦੱਸਦਾ ਹੈ ਕਿ

*ਇਹ ਬੀ ਪੌਰਾਣਕ ਪ੍ਰਸੰਗਾਂ ਦੇ ਆਧਾਰ ਤੇ ਲਿਖੀਆਂ ਗਈਆਂ ਹਨ।

ਮੰਤ੍ਰ ਪ੍ਰਯੋਗ ਆਦਿ ਨਾਲ ਦੇਵਤਿਆਂ ਨੂੰ ਸਿੱਧ ਕਰਨ ਦੀਆਂ ਜੁਗਤਾਂ ਪੁਰ ਮਖੌਲ ਉਡਾਏ ਗਏ ਹਨ। ਦੇਖੋ ਚਰਿੱਤ੍ਰ ੨੬੬ ਜਿਸ ਵਿਚ ਐਉਂ ਲਿਖਿਆ ਹੈ:—

"ਸੁਨਹੁ ਬਿੱਪ੍ਰ ਤੁਮ ਮੰਤ੍ਰ ਦੇਤਿ ਜਿਹ ॥ ਲੂਟ ਲੇਤ ਤਿਹ ਘਰ ਬਿਧਿ ਜਿਹ ਕਿਹ ॥ ਤਾਂ ਕਹਿ ਕਛੂ ਗਜਾਨ ਨਹਿ ਆਵੈ ॥ ਮੂਰਖ ਅਪਨਾ ਮੂੰਡ ਮੁੰਡਾਵੈ ॥੨੯॥ ਤਿਹ ਤੁਮ ਕਹਹੁ ਮੰਤ੍ਰ ਸਿਧਿ ਹ੍ਵੈ ਹੈ ॥ ਮਹਾਂ ਦੇਵ ਤੋਕੋ ਬਰੁ ਦੈ ਹੈ ॥ ਜਬ ਤਾਂਤੇ ਨਹਿ ਹੋਤ ਮੰਤ੍ਰ ਸਿਧਿ ॥ ਤਬ ਤੁਮ ਬਚਨ ਕਹਤ ਹੌ ਇਹ ਬਿਧਿ ॥੩੦॥ ਕਛੂ ਕੁਕ੍ਰਿਯਾ ਤੁਮ ਤੇ ਭਯੋ ॥ ਤਾਂਤੇ ਦਰਸ ਨ ਸਿਵਜੂ ਜਯੋ ॥ ਅਬ ਤੈ ਪੁੰਨਜ ਦਾਨ ਦਿਜ ਕਰੁ ਰੇ ॥ ਪੁਨ ਸਿਵ ਕੋ ਮੰਤ੍ਰੁ ਅਨੁਸਰੁ ਰੇ ॥੩੧॥ ਉਲਟੋ ਭੰਡ ਤਿਸੀ ਤੇ ਲੇਹੀ ॥ ਪੁਨ ਤਿਹ ਮੰਤ੍ਰ ਰੁਦ੍ਰ ਕੋ ਦੇਹੀ ॥ ਭਾਂਤਿ ਭਾਂਤਿ ਤਾ ਕੋ ਭਟਕਾਵੈਂ ॥ ਅੰਤ ਬਾਰ ਇਮ ਭਾਖਿ ਸੁਨਾਵੈਂ ॥੩੨॥ ਤੋਤੇ ਕਛੂ ਅੱਛਰ ਰਹਿ ਗਯੋ ॥ ਕੈ ਕਛੂ ਭੰਗ ਕ੍ਰਿਯਾ ਤੇ ਭਯੋ ॥ ਤਾਂਤੇ ਤੁਹਿ ਬਰੁ ਰੁਦ੍ਰ ਨ ਦੀਨਾ ॥ ਪੁੰਨਜ ਦਾਨ ਚਹੀਯਤ ਪੁਨਿ ਕੀਨਾ ॥੩੩॥ ਇਹ ਬਿਧਿ ਮੰਤ੍ਰ ਸਿਖਾਵਤਿ ਤਾ ਕੋ ॥ ਲੂਟਾ ਚਹਿਤ ਬਿੱਪ੍ਰ ਘਰ ਜਾਕੋ ॥ ਜਬ ਵਹੁ ਦਰਬ ਰਹਿਤ ਹ੍ਵੈ ਜਾਈ ॥ ਔਰ ਧਾਮ ਤਬ ਚਲਤ ਤਕਾਈ ॥੩੪॥ ਦੋਹਰਾ ॥ ਮੰਤ੍ਰ ਜੰਤ੍ਰ ਅਰੁ ਤੰਤ੍ਰ ਸਿਧ ਜੋ ਇਨ ਮਹਿ ਕਛੁ ਹੋਇ ॥ ਹਜ਼ਰਤਿ ਹ੍ਵੈ ਆਪਹਿ ਰਹਹਿ ਮਾਂਗਤ ਫਿਰਤ ਨ ਕੋਇ" ॥੩੫॥

ਇਸ ਵਿਚ ਹੁਣ ਦੇਵਤਾ ਸਿੱਧ ਕਰਨ ਦੇ ਦਾਵੇਦਾਰਾਂ ਦੀਆਂ ਚਲਾਕੀਆਂ ਦੱਸੀਆਂ ਗਈਆਂ ਤੇ ਅੰਤ ਵਿਚ ਗੱਜ ਵੱਜ ਕੇ ਕਹਿ ਦਿੱਤਾ ਹੈ ਕਿ ਜੰਤ੍ਰਾਂ ਮੰਤ੍ਰਾਂ ਵਿਚ ਐਸੀਆਂ ਸਿੱਧੀਆਂ ਏਹ ਲੋਕ ਰਖਦੇ ਹਨ ਤਾਂ ਦਰ ਦਰ ਮੰਗਦੇ ਕਿਉਂ ਫਿਰਦੇ ਹਨ, ਹਜ਼ਰਤ ਬਣਕੇ ਕਿਉਂ ਨਹੀਂ ਬੈਠ ਜਾਂਦੇ। ਫਿਰ ਇਸੇ ਚਰਿੱਤ੍ਰ ਵਿਚ ਪ੍ਰਯੋਗ ਆਦਿ ਦਾ ਆਪ ਖੰਡਨ ਕੀਤਾ ਹੈ:—

"ਧਨੀ ਪੁਰਖ ਕਹੁ ਲਖਿਦਿਜ ਦੇਖ ਲਗਾਵਹੀ ॥ ਹੋਮ ਜਗਜ ਤਾਂਤੇ ਬਹੁ ਭਾਂਤ ਕਰਾਵਈ ॥ ਧਨਿਜਹਿ ਕਰਿ ਨਿਰਧਨੀ ਜਾਤ ਧਨ ਖਾਇਕੈ ॥ ਹੋ ਬਹੁਰ ਨ ਤਾਕੋ ਬਦਨ ਦਿਖਾਵਤ ਆਇਕੈ ॥ ੭੬ ॥ ਚੌਪਈ ॥ ਕਾਹੂ ਲੈ ਤੀਰਥਨ ਸਿਧਾਵੈ ॥ ਕਾਹੂ ਅਫਲ ਪ੍ਰਯੋਗ ਬਤਾਵੈਂ ॥ ਕਾਹੂ ਜਜੋਂ ਮਿੰਡਰਾਤ ਧਨੁ ਪਰ ॥ ਜਜੋ ਕਿਲਕਿਲਾ ਮਛਰੀਯੋ ਦੂ ਪਰ" ॥੭੭॥

ਫਿਰ ਇਨ੍ਹਾਂ ਚਰਿੱਤ੍ਰਾਂ ਦੇ ਅੰਤ ਵਿਚ ਇਕ ਰੋਮਾਂਚਿਕ (Romantic) ਕਹਾਣੀ ਬੀਰ ਰਸੀ ਜੋਸ਼ ਪੈਦਾ ਕਰਨੇ ਵਾਲੀ ਲਿਖੀ ਗਈ ਮਿਲਦੀ ਹੈ। ਇਸ ਵਿਚ ਦੋ ਵੈਰੀ ਦਲਾਂ ਦੀ ਫ਼ੌਜ ਅਗਨੀ ਤੋਂ ਇਕ ਤ੍ਰੀਮਤ ਉਪਜ ਪੈਂਦੀ ਹੈ ਤੇ ਉਹ 'ਸਾਈਂ' ਜੀ ਨਾਲ ਵਿਆਹ ਕਰਨ ਲਈ ਤਪ ਕਰਦੀ ਹੈ। 'ਸਾਈਂ' ਜੀ ਉਸ ਨੂੰ ਵਰ ਦੇਂਦੇ ਹਨ ਕਿ ਜਦ ਤੂੰ ਸ੍ਵਾਸਬੀਰਜ ਰਾਖਸ਼ ਨੂੰ ਮਾਰ ਲਵੇਂਗੀ ਤਾਂ ਤੇਰੀ ਮੁਰਾਦ ਪੂੱਗੇਗੀ। ਇਹ ਅਲੰਕਾਰਿਕ ਤ੍ਰੀਮਤ ਫੇਰ ਦੇਵੀ ਨੂੰ ਅਰਾਧਦੀ ਹੈ। ਇਹ ਤ੍ਰੀਮਤ ਰਾਖਸ਼ ਨਾਲ ਜੁੱਧ ਕਰਕੇ ਕਾਮਜਾਬ ਨਹੀਂ ਹੁੰਦੀ। ਜੰਗ ਦੇ ਹਾਲਾਤ ਬੜੇ ਜੋਸ਼-ਦਾਰ ਬੀਰਤੇ ਰੌਦ੍ਰ ਰਸ ਦੇ ਪ੍ਰਭਾਵਸ਼ਾਲੀ ਹਨ। ਅੰਤ ਵਿਚ 'ਸਾਈਂ' ਜੀ—ਸ਼੍ਰੀ ਅਸਿਕੇਤ ਜੀ—ਆਪ ਰਾਖਸ਼ ਨੂੰ ਮਾਰਨ ਵਿਚ ਕਾਮਜਾਬ ਹੁੰਦੇ ਹਨ, ਪਰ ਫਿਰ ਉਸ ਅਲੰਕਾਰਕ ਤ੍ਰੀਮਤ ਦਾ ਜ਼ਿਕਰ ਨਹੀਂ ਆਉਂਦਾ। ਰੌਦ੍ਰ ਤੇ ਬੀਰ ਰਸੀ ਉਮਾਹ ਤੇ ਜੋਸ਼ ਵਰਣਨ ਵਿਚ ਕਹਾਣੀ ਦਾ

ਸਿਲਸਿਲਾ ਹੀ ਲੋਪ ਹੋ ਜਾਂਦਾ ਹੈ*। ਫਿਰ ਇਸ ਕਹਾਣੀ ਦੇ ਅੰਤ ਪਰ ਸ਼੍ਰੀ ਗੁਰੂ ਜੀ ਦੀ ਪ੍ਰਸਿੱਧ ਚੌਪਈ ਆਉਂਦੀ ਹੈ। ਇਹ ਚੌਪਈ ਉਸੇ ਤਰ੍ਹਾਂ ਦੀ ਹੈ ਜਿਸ ਤਰ੍ਹਾਂ ਦਾ ਕਿ ਸ੍ਰੋਤਾ 'ਪਾਇ ਗਹੇ ਜਬਤੇ ਤੁਮਰੇ' ਰਾਮਾਵਤਾਰ ਦੇ ਅੰਤ ਪਰ ਯਾ 'ਮੈ ਨ ਗਨੇਸਹਿ' ਕ੍ਰਿਸ਼ਨਾਵਤਾਰ ਵਿਚ ਆਉਂਦੇ ਹਨ। ਇਸ ਚੌਪਈ ਵਿਚ ਵਾਕ ਆਉਂਦੇ ਹਨ:—'ਤੁਮਹਿ ਛਾਡਿ ਕੋਈ ਅਵਰ ਨ ਧਯਾਊਂ ॥ ਜੋ ਬਰ ਚਹੌ ਸੁ ਤੁਮਤੇ ਪਾਊਂ' ॥

ਇਸ ਚੌਪਈ ਵਿਚ ਬ੍ਰਹਮਾ, ਸ਼ਿਵ, ਵਿਸ਼ਨੂ ਆਦਿਕਾਂ ਨੂੰ ਕਾਲ ਦੇ ਕੀਤੇ ਹੋਏ (ਕ੍ਰਿਤ) ਦੱਸਿਆ ਹੈ ਤੇ ਇਨ੍ਹਾਂ ਦੇ ਕਰਨਹਾਰ ਨੂੰ ਆਪਣਾ ਪੂਜਯ ਦੱਸਿਆ ਹੈ। ਯਥਾ:—

ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥.....'

ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮੱਝਿਯਹੁ ਹਮਾਰਾ ॥

ਇਸ ਵਿਚ ਉਸੇ ਸਿਰਜਣਹਾਰ ਕਰਤਾਰ ਨੂੰ ਨਿਰਲੇਪ ਨਿਰੰਕਾਰ ਕਹਿਕੇ ਨਿਰਗੁਣ ਸਰੂਪ ਵਾਲਾ ਦੱਸਦੇ ਹਨ। ਯਥਾ:—ਤੁਮ ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰ ਆਲਮ ॥ ਨਿਰੰਕਾਰ ਨਿਰਬਿਕਾਰ ਨਿਲੰਭ ॥ ਆਦਿ ਅਨੀਲ ਅਨਾਦਿ ਅਸੰਭ ॥

ਇਸੇ 'ਦੁਹੂੰ ਪਾਖਕਾ ਆਪਹਿ ਧਨੀ' ਦੇ ਅੱਗੇ ਫੇਰ ਬੀਰ ਰਸੀ ਸਹਾਯਤਾ ਲਈ ਅਰਦਾਸ ਕਰਦੇ ਹਨ†:—ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖਜ ਉਬਾਰ ਅਸਿੱਖਜ ਸੰਘਰੋ ॥

ਦੁਸਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣਘਾਤਾ ॥

ਫਿਰ ਅਪਣੇ ਅਸੂਲ ਮੂਜਬ ਕਿ ਵਾਹਿਗੁਰੂ ਨੂੰ ਹਰ ਲਿੰਗ ਵਿਚ ਵਰਣਨ ਕਰਨਾ ਅਲਿੰਗ ਵਰਣਨ ਕਰਨ ਤੁੱਲ ਹੈ, ਆਪ ਨੇ ਕਿਹਾ ਹੈ:—ਕ੍ਰਿਪਾ ਕਰੀ ਹਮ ਪਰ ਜਗ ਮਾਤਾ ॥ ਗ੍ਰੰਥ ਕਰਾ ਪੂਰਨ ਸੁਭ ਰਾਤਾ ॥ ਕਿਲਬਿਖ ਸਕਲ ਦੇਹ ਕੋ ਹਰਤਾ‡ ॥ ਦੁਸ਼ਟ ਦੋਖਿਯਨ ਕੋ ਛੈ ਕਰਤਾ‡॥'' ਇਥੇ ਉਸਨੂੰ ਜਗਮਾਤਾ ਕਹਿਕੇ ਪੁਲਿੰਗ ਵਾਚੀ ਪਦਾਂ 'ਕੋ ਹਰਤਾ' ਤੇ 'ਕੋ ਕਰਤਾ' ਨਾਲ ਯਾਦ ਕੀਤਾ ਹੈ ਤੇ ਅੱਗੇ ਇਸੇ ਜਗਮਾਤਾ ਨੂੰ ਪੁਲਿੰਗ ਵਾਚਕ ਪਦਾਂ ਨਾਲ ਯਾਦ ਕਰੀ ਟੁਰੀ ਜਾਂਦੇ ਹਨ:—ਸ਼੍ਰੀ ਅਸਿਧੁਜ ਜਬ ਭਏ ਦਿਆਲਾ ॥ ਪੂਰਨ ਕਰਾ ਗ੍ਰੰਥ ਤਤਕਾਲਾ ॥

---

*ਅਸਲ ਵਿਚ ਇਹ ਚਰਿੱਤ੍ਰ ਪ੍ਰਬੋਧ ਚੰਦ੍ ਨਾਟਕ ਵਾਂਙੂ ਹੈ। ਇਸਦਾ ਸਾਹਿੱਤਜ ਸਾਰਾ ਬੀਰ ਰਸੀ ਹੈ ਤੇ ਅੰਤ੍ਰੀਵ ਭਾਵ ਹੋਰ ਹੈ। ਆਸੁਰੀ ਦੈਵੀ ਸੰਪਦਾ ਦੇ ਜੁੱਧ ਤੋਂ ਸ਼ੁੱਧ ਬੁੱਧੀ ਦੀ ਉਤਪਤੀ ਤੇ ਉਸ ਦਾ ਬ੍ਰਹਮ ਵਿਦਿਆ ਨੂੰ ਦੇਵੀ ਰੂਪ ਵਿਚ ਆਰਾਧਨ ਤੇ ਹਰ ਸ੍ਵਾਸ ਵਿਚ ਪੈ ਰਹੀ ਆਨਸਿਕ ਮੈਲ ਨਾਲ ਜੁੱਧ ਤੇ ਅੰਤ ਰੱਬ ਜੀ ਦੇ ਆਪਣੇ ਬਲ ਨਾਲ ਇਸ ਮਾਇਆ ਦਾ ਅੰਤ ਹੋਕੇ ਆਤਮਾ ਦੀ ਅਗਿਆਨ ਪਰ ਜੋ ਤੇ ਪ੍ਰਮਾਤਮਾ ਵਿਚ ਸ਼ੁੱਧ ਬੁੱਧੀ ਦੀ ਅਜਾਣੇ ਲਯਤਾ ਆਦਿਕ ਵਿਸ਼ੇ ਦਰਸਾਏ ਹਨ।

†ਭਾਈ ਅਵਤਾਰ ਸਿੰਘ ਜੀ ਬਹੀਗੋਏ ਨੇ ਦੇਵੀ ਦੇ ਖਯਾਲ ਨੂੰ ਉਚਾ ਕਰਨ ਦੇ ਜਤਨ ਵਿਚ ਉਸ ਨੂੰ ਵਾਹਿਗੁਰੂ ਜੀ ਨਾਲ ਇਕ ਰੂਪ ਦਸਦਿਆਂ ਦੇਵੀ ਨੂੰ ਕਰੁ ਜੀ ਦਾ ਜੁੱਧ ਦੇਵਤਾ War God ਕਲਪਿਆ ਹੈ। ਪਰ ਇਸ ਚੌਪਈ ਵਿਚ ਗੁਰੂ ਜੀ ਨੇ ਨਿਰੰਕਾਰ ਨੂੰ ਹੀ 'ਨਿਰਬਿਕਾਰ, ਨਿਰਲੰਭ, ਆਦਿ, ਅਨੀਲ, ਅਨਾਦ, ਅਸੰਭ, ਬ੍ਰਹਮਾ ਜਿਸਨੂੰ ਦਾ ਸਿਰਜਣਹਾਰ' ਦੱਸਦੇ ਹੋਏ ਆਪਣਾ ਜੁੱਧ ਦੇਵ ਮੰਨ ਕੇ ਉਸੇ ਅੱਗੇ ਬੀਰਰਸੀ ਅਰਦਾਸ ਕੀਤੀ ਹੈ।

‡'ਕਰਤਾ' 'ਹਰਤਾ' ਪਦ ਹਿੰਦੀ ਭਗਤ ਸਾਗਰ ਕੋਸ਼ ਵਿਚ ਪੁਲਿੰਗ ਲਿਖੇ ਹਨ। ਭਾਵਾ ਠਾਕਰ ਸਿੰਘ ਜੀ ਭਲੇ ਨੇ,ਆਪਣੇ ਦਸਮ ਗ੍ਰੰਥ ਦੇ ਪ੍ਰਕਾਸ਼ ਵਿਚ ਇਥੇ ਜਗਮਾਤਾ ਦਾ ਅਰਥ ਕੀਤਾ ਹੈ:—ਜਗਤ ਦੇ ਮਾਤਾ ਪਿਤਾ ਰੂਪ'। ਐਉਂ ਭੀ ਕਹਿੰਦੇ ਹਨ:— ''ਜਗਤ ਕੋ ਜਨਮ ਦੇਤ ਬਾਕਾ ॥''

ਇਹ ਬੇਨਤੀ ਵਾਲੀ ਚੌਪਈ ਅਸਿਕੇਤੁ ਸੰਗ੍ਰਾਮ ਚਰਿੱਤ੍ਰ ਦੇ ਅਖੀਰ ਪਰ ਅਰ ਚਰਿੱਤ੍ਰਾਂ ਦੇ ਗ੍ਰੰਥ ਦੇ ਅਖੀਰ ਪਰ ਰੱਖਕੇ ਜਣਾ ਦਿੱਤਾ ਹੈ ਕਿ ਗ੍ਰੰਥ ਵਿਚ ਆਏ ਕਿੱਸੇ ਕਹਾਣੀਆਂ ਤੋਂ ਮੇਰੇ ਇਸ਼ਟ, ਮੇਰੇ ਗੁਰੂ, ਮੇਰੇ ਜੁੱਧ ਦੇਵ War God ਦਾ ਭੁਲੇਖਾ ਨਾ ਖਾ ਜਾਣਾ। ਏਹ ਕਿੱਸੇ ਕਹਾਣੀਆਂ ਬੁੱਧੀ ਦੀ ਤੀਖਣਤਾ* ਤੇ ਬੀਰਰਸੀ ਉਮਾਹ ਲਈ ਹਨ। ਇਹ ਚੌਪਈ ਲਿਖ ਦੇਣ ਨਾਲ ਚਰਿੱਤ੍ਰਾਂ ਵਿਚ ਕਿ ਸਾਰੇ ਸੰਚਯ ਵਿਚ ਕਿਤੇ ਬੀ ਆਏ ਦੇਵੀ ਦੇ ਜ਼ਿਕਰ ਨੂੰ ਗੁਰੂ ਜੀ ਦਾ ਇਸ਼ਟ ਲਖਾਯਕ ਸਮਝਣ ਦੀ ਮਨਾਹੀ ਆ ਗਈ। ਅਚਰਜ ਨਹੀਂ ਕਿ ਸਾਰੇ ਸੰਚਯ ਨੂੰ ਤਰਤੀਬ ਦੇਣ ਵਾਲਿਆਂ ਦਾ ਇਸ ਚਰਿੱਤ੍ਰ ਪਖ੍ਯਾਨ ਨੂੰ ਸਾਰੇ ਦੇ ਅਖੀਰ ਪਰ (ਕੇਵਲ ਜ਼ਫਰਨਾਮੇ ਤੋਂ ਪਹਿਲਾਂ) ਰੱਖਣ ਵਿਚ ਇਹੋ ਭਾਵ ਹੋਵੇ ਕਿ ਇਸ ਚੌਪਈ ਦੇ ਪਾਠ ਤੋਂ ਸਪਸ਼ਟ ਹੋ ਜਾਵੇ ਕਿ ਗੁਰੂ ਜੀ ਦਾ ਅਰਾਧਿਆ ਗਿਆ, ਪੂੰਜਿਆ ਗਿਆ ਤੇ ਜੰਗ ਲਈ ਆਵਾਹਨ ਕੀਤਾ ਗਿਆ ਦੇਵ ਇੱਕੋ ਅਕਾਲ ਪੁਰਖ ਹੈ, ਤਾਂਕਿ ਪਾਠਕਾਂ ਨੂੰ ਕਦੇ ਭੁਲੇਵਾ ਨਾਂ ਪਵੇ ।

ਸੋ ਇਸ ਤੇ ਹੋਰ ਰਚਨਾਂ ਵਿੱਚੋਂ ਬੀ ਸਾਨੂੰ ਇਤਿਹਾਸਕ ਘਟਨਾ ਦਾ ਕੋਈ ਲੇਖ ਨਾਂ ਮਿਲਿਆ, ਸਗੋਂ ਇਹ ਥਹੁ ਲੱਗਾ ਕਿ 'ਗੁਰੂ ਜੀ ਦਾ ਇਸ਼ਟ ਅਕਾਲ ਪੁਰਖ ਹੈ', ਤੇ ਇਹ ਬੀ ਸੂਹ ਪੈ ਗਈ ਕਿ ੧੭੫੩ ਵਿਚ, ਜਦੋਂ ਕਿ ਕਵੀ ਸੁੱਖਾ ਸਿੰਘ ਜੀ ਮੰਨਦੇ ਹਨ ਕਿ ਦੇਵੀ ਪੂਜੀ ਜਾ ਰਹੀ ਸੀ†, ਉਸੇ ੧੭੫੩ ਵਿਚ ਮੁੱਕੇ ਚਰਿੱਤ੍ਰ ਪਖ੍ਯਾਨ ਨਾਮੇ ਗ੍ਰੰਥ ਵਿਚ ਦੇਵਤਾ ਪ੍ਰਗਟ ਕਰਨ ਦੇ ਦਾਵੇਦਾਰਾਂ ਦੀਆਂ ਚਲਾਕੀਆਂ ਦਾ ਪਾਜ ਬੀ ਖੁਹਲਿਆ ਗਿਆ ਹੈ ਤੇ ਉਸ ਵਿਚ ਦੱਸੇ ਹਥਕੰਡੇ ਕੇਸ਼ੋਦਾਸ ਦੇ ਬਹਾਨਿਆਂ ਨਾਲ ਅਚਰਜ ਟਾਕਰਾ ਖੰਦੇ ਹਨ। ਯਥਾ:—ਢਾਈ ਸਾਲ ਬਾਦ ਆਖਿਆ ਕਿ ਏਕਾਂਤ ਨਹੀਂ ਹੁਣ ਟਿੱਲੇ ਤੇ ਚੱਲੋ, ਹਾਲਾਂਕਿ ਪਹਿਲੇ ਥਾਂ ਆਪ ਲੱਭਾ ਸੀ। ਫਿਰ ਕਿਹਾ ਕਿ ਤੁਸੀਂ ਸ਼ਿਕਾਰ ਖੇਡਦੇ ਹੋ ਇਹ ਛੱਡੋ ਤਾਂ ਪ੍ਰਗਟੇਗੀ; ਹਾਲਾਂਕਿ ਦੇਵੀ ਸੰਝਿਆਂ ਤੇ ਬੱਕਰਿਆਂ ਦੀਆਂ ਬਲੀਆਂ ਆਪ ਲੈਂਦੀ ਹੈ। ਫਿਰ ਕਿਹਾ ਪੁੱਤ੍ਰ ਬਲੀ ਦੇਵੋ। ਜਦ ਸਭਨੀ ਗੱਲੀਂ ਰੁਕ ਗਏ ਤਾਂ ਬਹਾਨਾ ਬਣਾਕੇ ਪੰਡਤ ਹੇਠਾਂ ਉਤਰ ਆਏ।

ਇਸੇ ਤਰ੍ਹਾਂ ਰਾਮਾਵਤਾਰ ੧੭੫੫ ਹਾੜ ਵਿਚ ਮੁੱਕਾ ਹੈ। ਜੇ ਹਵਨ ਨੇ ਤੇ ਚਾਰ ਸਾਲ

---

*ਚਾਹੇ ਰਹੇ ਕਿ ਚਰਿੱਤ੍ਰਾਂ ਵਿਚ ਜਿਨ੍ਹਾਂ ਦੀ ਉਪਮਾ ਦਿੱਤੀ ਹੈ ਕਿ ਇਕ ਰਾਜਾ ਆਪਣੀ ਛਲਨੀ ਜਿਸਨੂੰ ਦੇ ਕਈ ਲੱਛਣੇ ਆਪਣੇ ਪੁਤ੍ਰ ਨੂੰ ਫਾਸੀ ਦੇਣ ਲਗਾ ਸੀ ਤਾਂ ਮੰਤ੍ਰੀ ਨੇ ਉਸ ਕੁਛ ਤੋਂ ਵਰਾਉਣ ਕਰੀ ਉਸ ਨੂੰ ਜਿਹਾ ਚਰਿੱਤ੍ਰ ਸੁਨਾਏ। ਜਿਸ ਉਪਮਾ ਤੋਂ ਵਿਰੁਧ ਹੋਰ ਕੋਈ ਚਰਿੱਤ੍ਰਾਂ ਦੇ ਭਾਵ ਲੱਚਣੇ ਠੀਕ ਨਹੀਂ'। ਦੂਜੀ ਥਾਂ ਇਹ ਹੈ ਕਿ ਚਰਿੱਤ੍ਰਾਂ ਨੂੰ 'ਪਖ੍ਯਾਨ' ਕਿਹਾ ਹੈ। 'ਪਖ੍ਯਾਨ' ਪਦ ਦਾ ਸੰਸਕ੍ਰਿਤ ਰੂਪ 'ਉਪਾਖ੍ਯਾਨ ਹੈ, ਜਿਸ ਦਾ ਅਰਥ ਹੈ ਕਿੱਸਾ, ਕਹਾਣੀ, ਉਹ ਕਹਾਣੀ ਜੋ ਕਿਸੇ ਤੋਂ ਸੁਣੀ ਹੋਈ ਹੋਵੇ, (ਦੇਖੋ ਮੋਃ ਮੋਃ ਵਿਲੀਅਮ ਕੋਸ਼), ਸੋ ਚਰਿੱਤ੍ਰ ਕਵੀ ਸੋਮਿਆਂ ਤੋਂ ਆਈਆਂ ਕਹਾਣੀਆਂ ਹਨ।

†੧੭੫੬ ਦੀ ਵਿਸਾਖੀ ਨੂੰ ਖਾਲਸਾ ਪ੍ਰਗਟਾਇਆ। ਸਾਰੇ ਲੇਖਕ ਸਹਿਮਤ ਹਨ ਕਿ ਦੇਵੀ ਇਸ ਤੋਂ ਪਹਿਲੇ ਆਵਾਹਨ ਹੋਈ। ਭਾਈ ਸੰਤੋਖ ਸਿੰਘ ਜੀ ਚੋਣ ਵਿਚ ਦੇਵੀ ਪੂਜਨੀ ਤੇ ਵਿਸਾਖ ਵਿਚ ਅੰਮ੍ਰਿਤ ਸਾਜੀ ਕੀਤਾ ਦਸਦੇ ਹਨ। ਇਸ ਹਿਸਾਬ ੧੭੫੫ ਦੇ ਵਿਸਾਖ ਵਿਚ ਹਵਨ ਸਾਜੀ ਹੋਇਆ। ਭਾਈ: ਮਾ: ਨੇ ਚੋਣ ੧੭੫੭ ਦਿੱਤਾ ਹੈ (ਸੰਃ 'ਪਰ ਚੋਣ ਵਿਚ ਮੁਕਾ ਤੇ ਪਪ ਚੋਣ ਵਿਚ ਹੀ ਚਲ ਪਿਆ)। ਸ੍ਰ: ਪ੍ਰ: ਤੇ ਭਾਈ: ਮਾ: ਆਦਿਕਾਂ ਨੇ ਭਲ ਪਲ ਵਿਚ ਸਾਲ ਦੇ ਅੰਤਰ ਦਾ ਅਰਥ ਹਵਨ ਦਾ ਦਿੱਤਾ ਹੈ ਪਰ ਭਾਈ ਸੁਖਾ ਸਿੰਘ ਜੀ ਨੇ ਹਵਨ ਕਰਵਿਆਂ ਚਾਰੀ ਸਾਲ ਕੁਛ ਨਾ ਬਣਿਆ ਤਾਂ ਪਹਾੜੀ ਤੇ ਸਾਰੇ ਹਵਨ ਕਰਨਾ ਦੱਸਿਆ ਹੈ, ਏਹਾ ਸਾਰਾ ਅਰਥਾ ਸਾਰੇ ਤੋ ਹੁ ਸਾਲ ਹੋ ਗਿਆ। ਕੁਝ ਵਿਕਾਸ (ਭਾ: ਸੁਖਾ ਸਿੰਘ) ਵਿਚ ਲਿਖਿਆ ਹੈ ਕਿ ਚਾਰੀ ਸਾਲ ਹਵਨ ਦੇ ਚੁਕਣੇ ਪਰ ਕ੍ਰਾਹਮਣ ਨੇ ਕਿਹਾ:—'ਬਹੀਐ ਸੁਖੁ ਲਾਭ: ਸਾਡੇ ਸ੍ਰ ਚਾਰੇ। ਭਲੇ ਕਾਜ ਪੂਰਾ ਹੁਵੈਗਾ ਨਿਹਾਰੋ'। ਇਸ ਹਿਸਾਬ ਹਵਨ ਪਰ ੭ ਸਾਲ ਲੱਗੇ, ਭਾਵੇਂ ੧੭੫੨ ਦੇ ਸ਼ੁਰੂ ਵਿਚ ਹਵਨ ਆਰੰਭ ਹੋਇਆ ਤੇ ੧੭੫੭ ਵਿਚ ਦੇ ਕਿਹਾ ਸੀ ਅਰੇ ੧੭੫੬ ਵਿਚ ਹੀ 'ਚਰਿੱਤ੍ਰਾਂ' ਦਾ ਸੰਚਯ ਭਾਵੇਂ ਮਹੀਨੇ ਮੁੱਕਾ ਹੈ।

ਲਏ ਤਦ ਬੀ, ਜੇ ਇਕ ਸਾਲ ਲਿਆ ਤਦ ਬੀ ੧੭੫੫ ਦੇ ਹਾੜ ਵਿਚ ਹਵਨ ਹੋ ਰਿਹਾ ਸ਼ੀ। ਸੋ ਲਿਖਤਾਂ ਲਿਖੀਆਂ ਜਾ ਰਹੀਆਂ ਦੇ ਸਮੇਂ ਬੀ ਸਾਨੂੰ ਉਨ੍ਹਾਂ ਦਿਨਾਂ ਵਿਚ ਹੋ ਰਹੇ ਹਵਨ ਦਾ ਯਾਂ ਦੇਵੀ ਪ੍ਰਗਟ ਦਾ ਕੋਈ ਸਬੂਤ ਕਿਸੇ ਲਿਖਤ ਵਿਚੋਂ ਨਹੀਂ ਮਿਲਦਾ ਸਗੋਂ ਰਾਮਾਵਤਾਰ ਦੇ ਅਖੀਰ ਪਰ ਇਹ ਸ੍ਰੈਯਾ ਮਿਲਦਾ ਹੈ:—

ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀਂ ਆਨਯੋ॥ ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈ ਮਤ ਏਕ ਨਾ ਮਾਨਯੋ॥ ਸਿੰਮ੍ਰਿਤਿ ਸਾਸਤ੍ਰ ਬੇਦ ਸਬੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ॥ ਸ਼੍ਰੀ ਅਸਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ॥ ੮੬੩॥

ਇਸ ਸ੍ਰੈਯੇ ਤੋਂ ਪਤਾ ਲਗਾ ਕਿ ੧੭੫੫ ਵਿੱਚ, ਜਦੋਂ ਕਿ ਸਾਰੇ ਸਹਿਮਤ ਹਨ ਕਿ ਹਵਨ ਹੋ ਰਿਹਾ ਸੀ, ਓਦੋਂ ਉਸੇ ੧੭੫੫ ਦੇ ਹਾੜ ਮਹੀਨੇ ਗੁਰੂ ਜੀ ਇਹ ਸ੍ਰੈਯਾ ਰਚ ਰਹੇ ਹਨ ਜਿਸ ਵਿਚ ਕਿ ਰਾਮ, ਰਹੀਮ, ਪੁਰਾਨ, ਕੁਰਾਨ, ਸਿੰਮ੍ਰਿਤ, ਸ਼ਾਸਤ੍ਰ, ਬੇਦ, ਪੁਰਾਣ ਆਦਿ ਸਾਰਿਆਂ ਦਾ ਮੰਨਣਾ ਮਨ੍ਹੇ ਕਰ ਰਹੇ ਹਨ, ਜਿਸਤੋਂ ਬੀ ਇਹੀ ਸਿੱਧ ਹੁੰਦਾ ਹੈ ਕਿ ਪੁਰਾਣੋਕਤਿ ਕਿਸੇ ਦੇਵੀ ਦੇਵਤੇ ਦੇ ਆਵਾਹਨ ਕਰਨ ਵਿਚ ਪ੍ਰਵਿਰਤ ਹੋਣਾ ਮੈਂਡਵ ਨਹੀਂ ਕਿ ਇਕ ਪਾਸੇ ਤਾਂ ਆਪ ਪੂਜਾ ਕਰ ਰਹੇ ਹੋਣ ਤੇ ਦੂਜੇ ਪਾਸੇ ਦੇਵੀ ਪੂਜਾ ਪ੍ਰਤਿਪਾਦਨ ਕਰਨਵਾਲੇ ਗ੍ਰੰਥਾਂ ਦਾ ਤਿਆਗ ਕੀਤਾ ਜਾ ਰਿਹਾ ਹੋਵੇ।

੩. ਭਾਈ ਨੰਦ ਲਾਲ—ਹੋਰ ਤਲਾਸ਼ ਅਸੀਂ ਭਾਈ ਨੰਦ ਲਾਲ ਜੀ ਦੀ ਰਚਨਾ ਵਿਚ ਕਰ ਸਕਦੇ ਹਾਂ ਜੋ ਗੁਰੂ ਜੀ ਦੇ ਸਮੇਂ ਹੋਏ ਹਨ। ਆਪ ਖਾਲਸਾ ਰਚਨ ਤੋਂ ਪਹਿਲੇ ਤੇ ਉਸ ਵੇਲੇ ਆਨੰਦਪੁਰ ਸਾਹਿਬ ਸਨ*। ਸਗੋਂ ਦੇਵੀ ਦੇ ਪ੍ਰਗਟਣ ਤੋਂ ਬਾਦ ਰੁੱਸੇ ਬ੍ਰਾਹਮਣਾਂ ਨੂੰ ਮਨਾਉਣ ਵੇਲੇ ਨੰਦ ਲਾਲ ਜੀ ਗਏ ਦਾ ਪਤਾ ਬੀ ਚਲਦਾ ਹੈ†। ਸੋ ਐਨ ਮੌਕੇ ਤੇ ਆਪ ਓਥੇ ਮੌਜੂਦ ਸਨ। ਫਿਰ ਗੁਰੂ ਸਾਹਿਬ ਜੀ ਨੂੰ ਬਹਾਦਰ ਸ਼ਾਹ ਦਾ ਸੰਦੇਸ ਲੈਕੇ ਮਿਲੇ ਹਨ। ਆਗਰੇ ਤੋਂ ਸਾਹਿਬ ਦੱਖਣ ਵਲ ਗਏ ਹਨ ਤੇ ਨੰਦ ਲਾਲ ਜੀ ਆਪ ਤੋਂ ਵਿਛੜਕੇ ਦੇਸ਼ ਨੂੰ ਮੁੜੇ ਤੇ ਕੁਛ ਸਮੇਂ ਮਗਰੋਂ ਪ੍ਰਲੋਕ ਗਏ ਹਨ। ਇਨ੍ਹਾਂ ਦੀ ਰਚਨਾਂ ਵਿਚ ਬੀ ਸਾਨੂੰ ਇਸ ਘਟਨਾ ਦਾ ਕੋਈ ਲੇਖ ਨਹੀਂ ਮਿਲਦਾ। ਹਾਂ ਗੁਰੂ ਜੀ ਨੂੰ ਸਾਰੇ ਦੇਵੀ ਦੇਵਤਿਆਂ ਤੋਂ ਉੱਚਾ ਲਿਖਿਆ ਤਾਂ ਮਿਲਦਾ ਹੈ ਪਰ ਇਸ ਵਾਕਿਆ ਦਾ ਕੋਈ ਹਾਲ ਨਹੀਂ ਖੁਲ੍ਹਦਾ। ਭਾਈ ਸਾਹਿਬ ਜੀ 'ਤੌਸੀਫੋਸ਼ਨਾ' ਦੀ 'ਸਲਤਨਤ ਦਹਮ' ਵਿੱਚ ਇਸ ਪ੍ਰਕਾਰ ਲਿਖਦੇ ਹਨ:—

ਸਦ ਹਜ਼ਾਰਾਂ ਈਸ਼ਰੋ ਬ੍ਰਹਮਾਓ ਅਰਸ਼ੋ ਕੁਰਸੀ ਖ੍ਵਾਹਿੰਦਾਏ ਪਨਾਹਸ਼.....	ਲੱਖਾਂ ਈਸ਼ਰ (ਸ਼ਿਵ) ਤੇ ਬ੍ਰਹਮਾਂ, ਅਰਸ਼ਾਂ ਕੁਰਸਾਂ ਦੇ ਵਾਸੀ ਉਸ ਦੀ ਪਨਾਹ ਚਾਹੁਣ ਵਾਲੇ ਹਨ।
ਵ ਸਦ ਹਜ਼ਾਰਾਂ ਰਾਮੋ ਰਾਜਾ ਕਾਹਨੋ ਕਿਸ਼ਨ ਖ਼ਾਕਬੋਸਿ ਅਕ੍ਦਾਮਸ਼.....	ਤੇ ਲੱਖਾਂ ਸ੍ਰੀ ਰਾਮਚੰਦ੍ ਜੀ ਰਾਜੇ ਤੇ ਕਾਨ੍ਹ ਕ੍ਰਿਸ਼ਨ ਜੀ ਉਸ ਦੇ ਚਰਨਾਂ ਦੀ ਧੂੜੀ ਚੁੰਮਣ ਵਾਲੇ।

*ਦੇਖੋ ਗੁ: ਬਿ: ਬਾਬਾ ਸੁਮੇਰ ਸਿੰਘ। †ਤਾਰੀਖ ਬੂਟੇ ਸ਼ਾਹ।

ਵ ਸਦ ਹਜ਼ਾਰਾਂ ਇੰਦਰੋ ਮਾਰੇ ਹਜ਼ਾਰ ਫ਼ੁਬਾਂ ਤੋਸੀਫ ਗੋਇਸ਼ ।ਵ ਸਦ ਹਜ਼ਾਰਾਂ ਈਸ਼ੂਰੇ ਬ੍ਰਹਮਾਂ ਅਕ਼ੀਦਤ ਪਜਵਹਸ਼, ਵ ਸਦ ਹਜ਼ਾਰਾਂ ਉੱਮਿ ਕ਼ੁਦਸੀ ਦਰਖਿਦਮਤਸ਼

ਲਖਾਂ ਇੰਦਰ ਤੇ ਸ਼ੇਸ਼ਨਾਗ ਹਜ਼ਾਰਾਂ ਜ਼ਬਾਨਾਂ ਨਾਲ ਉਸ ਦੀ ਸਿਫਤ ਕਰਨ ਵਾਲੇ, ਲਖਾਂ ਈਸ਼ਰ (ਸ਼ਿਵ) ਤੇ ਬ੍ਰਹਮਾ ਉਸ ਦਾ ਨਿਸ਼ਚਾ ਢੂੰਡਣ ਵਾਲੇ ਤੇ ਲੱਖਾਂ ਦੇਵੀਆਂ ਉਸ ਦੀ ਟਹਿਲ ਵਿਚ ਹਨ।

ਸਰਵਰਾਂ ਰਾ ਤਾਜ ਗੁਰ ਗੋਬਿੰਦ ਸਿੰਘ।
ਬਰ ਤਰੀਂ ਮਿਅ਼ਰਾਜ ਗੁਰ ਗੋਬਿੰਦ ਸਿੰਘ।
ਉ ਮਿ ਕ਼ੁਦਸ ਬਕਾਰ ਗੁਰ ਗੋਬਿੰਦ ਸਿੰਘ।
ਸ਼ਾਸ਼ੀਆ ਬਰਦਾਰ ਗੁਰ ਗੋਬਿੰਦ ਸਿੰਘ।

ਸਰਦਾਰਾਂ ਦੇ ਤਾਜ ਗੁਰੂ ਗੋਬਿੰਦ ਸਿੰਘ ਜੀ ਹਨ। ਉੱਚੇ ਤੋਂ ਉੱਚੇ ਆਦਰਸ਼ ਵਾਲੇ ਹਨ ਅਤੇ ਦੇਵੀਆਂ ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮ ਵਿਚ ਹਨ ਤੇ ਓਹ ਕਾਠੀ ਦਾ ਝਾੜਨ ਚੁੱਕਣ ਵਾਲੀਆਂ (ਟਹਿਲ ਵਾਲੀਆਂ) ਹਨ।

ਜੁਮਲਾ ਦਰ ਫ਼ੁਰਮਾਨ ਗੁਰ ਗੋਬਿੰਦ ਸਿੰਘ।
ਬਰਤਰਾਮਦ ਸ਼ਾਨਿ ਗੁਰ ਗੋਬਿੰਦ ਸਿੰਘ।

ਸਾਰੇ ਗੁਰੂ ਗੋਬਿੰਦ ਸਿੰਘ ਜੀ ਦੀ ਆਗਿਆ ਵਿਚ ਹਨ, ਗੁਰੂ ਗੋਬਿੰਦ ਸਿੰਘ ਜੀ ਦੀ ਸ਼ਾਨ ਸਭ ਤੋਂ ਉਚੇਰੀ ਹੈ।

ਬਰ ਦੋ ਆਲਮ ਦਸਤ ਗੁਰ ਗੋਬਿੰਦ ਸਿੰਘ।
ਜੁਮਲਾ ਉਲਵੀ ਪਸਤ ਗੁਰ ਗੋਬਿੰਦ ਸਿੰਘ।
[ਤੋਸੀਫ਼ ਸਨਾ

ਉਪਰ ਦੋ ਜਹਾਨਾਂ ਦੇ ਹੱਥ ਗੁਰੂ ਗੋਬਿੰਦ ਸਿੰਘ ਜੀ ਦਾ ਹੈ, ਸਾਰੇ ਉੱਚੇ ਗੁਰੂ ਗੋਬਿੰਦ ਸਿੰਘ ਜੀ ਦੇ ਅੱਗੇ ਨੀਵੇਂ ਹਨ।

ਹਜ਼ਾਰਾਂ ਚੁ ਧ੍ਰੂ ਹਜ਼ਾਰਾ ਚੁ ਵਿਸ਼ਨ।
ਬਸੇ ਰਾਮ ਰਾਜਾ ਬਸੇ ਕਾਨ੍ਹ ਕ੍ਰਿਸ਼ਨ।
ਹਜ਼ਾਰਾਂ ਚੁ ਦੇਵੀ ਚੁ ਗੋਰਖ ਹਜ਼ਾਰ।
ਕਿ ਪੇਸ਼ੇ ਕਦਮਹਾਏ ਓ ਜਾਂ ਸਿਪਾਰ।

ਹਜ਼ਾਰਾਂ ਧ੍ਰੂ, ਹਜ਼ਾਰਾਂ ਵਿਸ਼ਨ, ਬਹੁਤੇ ਰਾਮ ਰਾਜੇ, ਬਹੁਤੇ ਕਾਨ੍ਹ ਕ੍ਰਿਸ਼ਨ, ਹਜ਼ਾਰਾਂ ਦੇਵੀਆਂ, ਹਜ਼ਾਰਾਂ ਗੋਰਖ ਉਨ੍ਹਾਂ ਦੇ ਕਦਮਾਂ ਅੱਗੇ ਜਾਨਾਂ ਵਾਰਦੇ ਹਨ। [ਜੋਤ ਬਿਕਾਸ।

ਭਾਈ ਸਾਹਿਬ ਭਾਈ ਨੰਦ ਲਾਲ ਜੀ ਦੇ ਇਹ ਵਾਕ ਦਸਮ ਪਾਤਸ਼ਾਹ ਦੀ ਹਜ਼ੂਰੀ ਵਿਚ ਦੇਵੀ ਦਾ ਉਹ ਦਰਜਾ ਦੱਸਦੇ ਹਨ ਜੋ ਸ਼੍ਰੀ ਗੁਰੂ ਨਾਨਕ ਸਾਹਿਬ ਦੇ ਦਰਬਾਰ ਵਿਚ ਝਾੜੂ ਦੇਣ ਦਾ ਤਵਾ: ਖਾ: ਨੇ ਦੱਸਿਆ ਹੈ ਤੇ ਭਾ: ਗੁਰਦਾਸ ਜੀ ਨੇ ਬੀ ਲਿੱਖਿਆ ਹੈ:—

"ਸਤਿਗੁਰ ਨਾਨਕ ਦੇਵ ਦੇਵ ਦੇਵੀ ਸਭਿ ਧਿਆਵਹਿ*" ॥ [ਕਬਿੱਤ ਸ੍ਰੈਯੇ—੬

ਜੇ ਐਸਾ ਮਹਾਨ ਵਾਕਿਆ ਕੋਈ ਹੋਇਆ ਹੁੰਦਾ ਕਿ ਜਿਸ ਵਿੱਚ ਗੁਰੂ ਸਾਹਿਬ ਦੇਵੀ ਦੀ

*ਸੀਨੇ ਬਹੀਨੇ ਇਕ ਆਰਤਾ ਗੁਰ ਨਾਨਕ ਦੇਵ ਜੀ ਦਾ ਚਲਾ ਆਇਆ ਹੈ। ਜਿਸ ਨੂੰ ਬਾਬੇ ਸ਼੍ਰੀ ਚੰਦ ਜੀ ਦਾ ਦੱਸਿਆ ਜਾਂਦਾ ਹੈ, ਉਸ ਵਿਚ ਛਾਪ ਬੀ ਸ਼੍ਰੀ ਚੰਦ ਜੀ ਦੀ ਹੈ। ਖੋਜ ਕਰਨ ਤੇ ੧੫੦ ਬਰਸ ਪਿਛੇ ਤਕ ਦੀ ਸੀਨਾ ਬਸੀਨਾ ਗੁਰਵਾਹੀ ਇਸ ਦੇ ਤਦੋਂ ਤੇ ਉਸ ਤੋਂ ਪਹਿਲੋਂ ਬੀ ਪੜ੍ਹੇ ਜਾਣ ਦੀ ਲੱਭਦੀ ਹੈ। ਇਸ ਵਿੱਚ ਬੀ ਦੇਵੀ ਨੂੰ ਗੁਰੂ ਜੀ ਅੱਗੇ ਜੋਤਾਂ ਜਗਾਉਣ ਵਾਲੀ, ਦੱਸਿਆ ਹੈ ਯਥਾ:—ਕੋਟਿ ਦੇਵੀ ਜਾਂ ਕੀ ਜੋਤਿ ਜਗਾਵੈਂ ॥

ਇਸ ਆਰਤੇ ਦਾ ਮੁੱਢ ਹੈ "ਆਰਤਾ ਕੀਜੈ ਨਾਨਕ ਸ਼ਾਹ ਪਾਤਸ਼ਾਹ ਕਾ" ਤੇ ਹੁਣ ਤੱਕ ਅਨੇਕ ਧਰਮਸਾਲਾਂ ਅਖਾੜਿਆਂ ਤੇ ਗੁਰ ਮੰਦਰਾਂ ਵਿੱਚ ਇਹ ਰੋਜ਼ ਉਚਾਰਿਆ ਜਾਂਦਾ ਹੈ।

ਪੂਜਾ ਕਰਦੇ ਤਾਂ ਭਾਈ ਨੰਦ ਲਾਲ ਜੀ ਜੋ ਪੱਕੇ ਸਿੱਖ ਤੇ ਉਸ ਵੇਲੇ ਪਾਸ ਮੌਜੂਦ ਸਨ ਤੇ ਦ੍ਰਿਸ਼ਟਾ ਸਨ ਸਾਰੀ ਗਲ ਦੇ, ਉਹ ਐਸੇ ਵਾਕਿਆ ਦੀ ਹੋਂਦ ਦੇ ਸਾਹਮਣੇ ਦੇਵੀ ਨੂੰ ਗੁਰੂ ਸਾਹਿਬ ਦੇ ਕਦਮਾਂ ਦੀ ਪੂਜਕ ਕਿਵੇਂ ਆਖ ਸਕਦੇ ? ਭਾਈ ਸਾਹਿਬ ਆਪਣੀ ਰਚਨਾ ਗੁਰੂ ਸਾਹਿਬ ਜੀ ਨੂੰ ਸੁਣਾਇਆ ਬੀ ਕਰਦੇ ਸਨ। ਗੁਰੂ ਸਾਹਿਬ ਜੀ ਕੀਕੂੰ ਦੇਵੀ ਦੀ ਸ਼ਾਨ ਵਿਚ ਇਹ ਗਲ ਸੁਣਦੇ ਤੇ ਭਾਈ ਜੀ ਦੀ ਰਚਨਾ ਵਿਚ ਲਿੱਖੀ ਰਹਿਣ ਦੇਂਦੇ ?

੪. ਗੁਰ ਸ਼ੋਭਾ—ਫਿਰ ਸਾਨੂੰ 'ਗੁਰ ਸ਼ੋਭਾ' ਨਾਮੇ ਗ੍ਰੰਥ ਮਿਲਦਾ ਹੈ ਜਿਸ ਦੇ ਸ਼ੁਰੂ ਵਿਚ ਸੰਨ ੧੭੫੮ ਦਿੱਤਾ ਹੈ ਜਿਸਤੋਂ ਜਾਪਦਾ ਹੈ ਕਿ ਇਹ ਪੁਸਤਕ ਆਰੰਭ ਕਰਨ ਦਾ ਸੰਮਤ ਹੈ। ਇਸ ਹਿਸਾਬ ਏਹ ਲੇਖਕ,ਕਵਿ ਸੈਨਾਪਤ,ਜੋ ਗੁਰੂ ਜੀ ਦਾ ਅਪਣਾ ਦਰਬਾਰੀ ਕਵੀ ਸੀ, ਆਨੰਦ ਪੁਰ ਮੌਜੂਦ ਸੀ। ਇਹ ਅੰਮ੍ਰਿਤ ਛਕਾਉਣ ਤੇ ਖਾਲਸਾ ਪ੍ਰਗਟਾਉਣ ਦਾ ਜ਼ਿਕਰ ਦੇਂਦਾ ਹੈ, ਪਰ ਇਹ ਲੇਖਕ ਹੋਮ ਤੇ ਦੇਵੀ ਪ੍ਰਯੋਗ ਕੁਛ ਨਹੀਂ ਦੇਂਦਾ ਸਗੋਂ ਗੁਰੂ ਗੋਬਿੰਦ ਸਿੰਘ ਜੀ ਦੇ ਗੁਰੂ ਪ੍ਰਗਟ ਹੋਣ ਪਰ ਐਉਂ ਲਿਖਦਾ ਹੈ:—

ਜੋ ਜੋ ਜੋ ਦੇਵ ਕਰੈਂ ਸਭ ਹੀ ਤਿਹ ਆਨ ਪਰੇ ਗੁਰ ਕੀ ਸਰਨੈਂ।

ਅਰਥਾਤ ਸਾਰੇ ਦੇਵਤੇ ਗੁਰੂ ਜੀ ਦੇ ਸ਼ਰਨ ਆ ਪਏ ਤੇ ਜੋ ਜੋ ਕਰਨ ਲਗੇ। ਇਹ ਸੱਜਨ ਜੋ ਦਰਬਾਰ ਵਿੱਚ ਮੌਜੂਦ ਹੈ, ਅੰਮ੍ਰਿਤ ਤੇ ਖਾਲਸਾ ਰਚਨ ਦਾ ਹਾਲ ਦੱਸਦਾ ਹੈ, ਇਸ ਦਾ ਇਹ ਕੁਛ ਤਾਂ ਦੱਸਣਾ ਪਰ ਦੇਵੀ ਦਾ ਹਾਲ ਨਾ ਲਿਖਣਾ ਤੇ ਗੁਰੂ ਜੀ ਨੂੰ ਦੇਵਤਿਆਂ ਤੋਂ ਵਡਾ ਦੱਸਣਾ ਦੇਵੀ ਪ੍ਰਗਟਾਉਣ ਦੇ ਵਾਕਿਆ ਦੇ ਵਿਰੁੱਧ ਜਾਂਦਾ ਹੈ । ਕਦੇ ਹੋ ਸਕਦਾ ਹੈ ਕਿ ਇੱਡਾ ਵੱਡਾ ਵਾਕਿਆ ਜੇ ਹੋਇਆ ਹੁੰਦਾ ਤਾਂ ਇਸਨੂੰ ਇਹ ਲੇਖਕ ਭੁੱਲ ਜਾਂਦਾ, ਅੰਮ੍ਰਿਤ ਤੇ ਖਾਲਸੇ ਦਾ ਹਾਲ* ਤਾਂ ਲਿਖੇ ਤੇ ਹੋਮ ਅਰ ਦੇਵੀ ਦੇ ਵਡੇ ਵਾਕਿਆ ਨੂੰ ਨਜ਼ਰ ਅੰਦਾਜ਼ ਕਰੇ। ਸੋ ਸਭ ਤੋਂ ਪੁਰਾਣੇ ਇਤਿਹਾਸਕਾਰ ਦੀ ਜੋ ਨਿਕਟ ਵਰਤੀ ਸੀ ਚੁੱਪ ਇਕ ਭਾਰੀ ਸਬੂਤ ਹੈ ਦੇਵੀ ਪ੍ਰਗਟਣ ਦੇ ਵਿਰੁੱਧ ਫਿਰ ਨਿਰੀ ਚੁੱਪ ਹੀ ਨਹੀਂ ਸੈਨਾਪਤਿ ਜੀ ਆਪਣੀ ਪੁਸਤਕ ਵਿਚ ਚੰਡੀ ਨੂੰ ਉਨ੍ਹਾਂ ਦੀ ਗਿਣਤੀ ਵਿਚ ਗਿਣਦੇ ਹਨ ਜਿਨ੍ਹਾਂ ਨੂੰ ਅਕਾਲ ਪੁਰਖ ਜੀ ਅਪਣੇ ਨਾਲ ਅਭਿੰਨ ਨਾ ਰਹਿਣ ਕਰਕੇ ਮਨਮੁਖ ਕਰ ਰਹੇ ਹਨ ਤੇ ਕਹਿ ਰਹੇ ਹਨ ਕਿ ਹੇ ਗੁਰੂ ਗੋਬਿੰਦ ਸਿੰਘ ! ਤੈਨੂੰ ਮੈਂ 'ਮੇਰਾ ਪੰਥ' ਬਨਾਉਣੇ ਲਈ ਰਚਿਆ ਹੈ (ਦੇਖੋ ਸਫਾ ੬)। ਜੇ ਕਦੀ ਚੰਡੀ ਪੂਜੀ ਗਈ ਹੁੰਦੀ ਤਾਂ ਕਵੀ ਸੈਨਾਪਤਿ ਜੀ ਉਸਨੂੰ ਮਨਮੁਖ ਹੋਈਆਂ ਦੀ ਫਹਿਰਿਸਤ ਵਿਚ ਨਾ ਦਰਜ ਕਰਦੇ। ਇਸੇ ਤਰ੍ਹਾਂ ਸਫਾ ੧੧੧ ਪਰ ਦੇਵੀਆਂ ਆਦਿਕਾਂ ਤੋਂ ਬਡਾ 'ਕੇਵਲ ਪੂਜਾ ਜੋਗ' ਹਰ ਪ੍ਰਭੂ ਨੂੰ ਦੱਸਿਆ ਨੇ। ਫਿਰ ਖਾਲਸੇ ਨੂੰ 'ਵਾਹਿਗੁਰੂ ਨੂੰ ਮਨਾਕੇ' (ਸਫਾ ੪੪) ਜੁੱਧ ਕਰਦਾ ਦੱਸਿਆ ਹੈ, ਦੇਵੀ ਮਨਾਕੇ

*ਚਾਣਾਕ੍ਯ ਨੀਤੀ ਦੇ ਤਰਜਮੇ ਵਿਚ ਕਵਿ ਸੈਨਾਪਤ ਨੇ ਗੁਰੂ ਜੀ ਦੇ ਦਰਬਾਰ ਵਿਚ ਆਪਣੇ ਕਵੀ ਹੋਣ ਦਾ ਆਪ ਪਤਾ ਦਿੱਤਾ ਹੈ। ਗੁਰ ਸ਼ੋਭਾ ਦਾ ਸੰਮਤ ਆਪ ਨੇ ਦਿੱਤਾ ਹੈ 'ਸੰਮਤ ਸਤ੍ਰਹ ਸੈ ਭਏ ਬਰਖ ਅਠਾਵਨ ਬੀਤ' ਇਸ ਨੂੰ ਕਈ ਪਾਠਕ 'ਅਠਾਨਵ' (੧੭੯੮) ਬੀ ਪੜ੍ਹਦੇ ਹਨ, ਤਦ ਬੀ ਇਹ ਵਾਰਤਕ ਮਹਿਮਾ ਪ੍ਰਕਾਸ਼ ਤੋਂ ਮਗਰੋਂ ਦਾ ਨਾ ਹੋਇਆ। ਪਰ ਸਹੀ ਗਲ ਇਉਂ ਜਾਪਦੀ ਹੈ ਕਿ ਆਪ ਨੇ ੧੭੫੮ ਵਿਚ ਗ੍ਰੰਥ ਸ਼ੁਰੂ ਕੀਤਾ ਹੈ ਤੇ ਮਕਾਇਆ ੧੭੬੫ ਤੋਂ ਬਾਦ ਕਦੇ ਹੈ।

ਨਹੀਂ ਦੱਸਿਆ। ਮਾਨੋਂ ਵਾਹਿਗੁਰੂ ਨੂੰ ਹੀ ਸਿੱਖਾਂ ਦਾ ਜੁੱਧ ਦੇਵਤਾ ਕਿਹਾ ਹੈ। ਫਿਰ ਕਵਿ ਸੈਨਾਪਤਿ ਨੇ ਪਦ 'ਭਗਵਤੀ' ਤਲਵਾਰ ਅਰਥਾਂ ਵਿਚ ਵਰਤਿਆ ਹੈ (ਸਫਾ ੮੬)।

੫. ਅਖਬਾਰ ਨਵੀਸ ਔਰੰਗਜ਼ੇਬ—ਭਾਈ ਰਾਮ ਕਿਸ਼ਨ ਸਿੰਘ ਜੀ ਹਿਸਟੋਰੀਅਨ (ਪੁਰੀ) ਨੇ ਮੁੱਦਤ ਹੋਈ ਇਕ ਅੋਲਾਨ ਖੋਜਕੇ ਲੱਭਾ ਸੀ ਤੇ ਦੱਸਿਆ ਸੀ ਕਿ ਇਹ ਔਰੰਗਜ਼ੇਬ ਦੇ ਅਖਬਾਰ ਨਵੀਸ ਨੇ,ਜੋ ਅਨੰਦ ਪੁਰ ਸੀ,ਓਦੋਂ ਲਿਖਕੇ ਅੰਮ੍ਰਿਤ ਛਕਾਉਣ ਦੇ ਸਮਾਚਾਰ ਔਰੰਗਜ਼ੇਬ ਨੂੰ ਲਿਖਣ ਵੇਲੇ ਘੱਲਿਆ ਸੀ। ਇਸ ਦੀ ਇਬਾਰਤ ਅਸੀਂ ਹੇਠਾਂ ਦੇਂਦੇ ਹਾਂ*:—

ਹਮਹ ਹਾ ਦਰ ਯਕ ਮਜ਼ਹਬ ਦਰਾਇੰਦ ਕਿ ਦੂਈ ਅਜ਼ ਮਿਆਂ ਬਰਖੇਜ਼ਦ, ਵ ਹਰ ਚਹਾਰ ਬਰਨ ਕੌਮੇ ਹਨੂਦ ਅਜ਼ ਬ੍ਰਹਮਨ ਵ ਛੱਤ੍ਰੀ ਵ ਸ਼ੂਦ੍ ਵ ਵੈਸ਼ ਕਿ ਹਰ ਯਕੇ ਰਾ ਦਰ ਧਰਮ ਸ਼ਾਸਤ੍ਰ ਦੀਨ ਦਿਲਹਦਾ ਮੁਕਰਰਸਤ, ਆਂ ਰਾ ਤਰਕ ਦਾਦਹ ਬਰ ਯਕ ਤਰੀਕਂ ਸਲੂਕ ਨੁਮਾਇੰਦ। ਵ ਹਮਹ ਬਰਾਬ੍ਰੰਦ, ਵ ਯਕੇ ਖੁਦ ਰਾ ਬਰ ਦੀਗਰੇ ਤਰਜੀਹ ਨ ਦਿਹਦ, ਵ ਆਂ ਅਮਲੇ ਕੇਸ਼ ਅਜ਼ ਮਿਆਂ ਬਰਦਾਸ਼ਤਹ ਤਰੱਕੀ ਬਯਾਬੰਦ ਵ ਤੀਰਥਹਾਏ ਮਾਨਿੰਦ ਗੰਗ ਵਗੈਰਾ ਆਂ ਕਿ ਦਰ ਵੇਦ ਵ ਸ਼ਾਸਤ੍ਰ ਤਾਲੀਮੇ ਆਂਹਾ ਤਾਕੀਦ ਰਫਅਤ ਅਸਤ ਅਜ਼ ਖਾਤਿਰ ਬਦਰ ਕੁਨੰਦ। ਵ ਸਿਵਾਏ ਅਜ਼ ਗੁਰੂ ਨਾਨਕ ਵ ਖ਼ਲਫਾਏ ਓ ਬਦੀਗਰ ਅਜ਼ ਸਨਾਵੀਦੇ ਹਨੂਦ ਮਿਸਲ ਰਾਮ, ਕਿਸ਼ਨ, ਵ ਬ੍ਰਹਮਾ ਵ ਦੇਵੀ ਇਅਤਕਾਦ ਨ ਨੁਮਾਇੰਦ। ਵ ਪਾਹੁਲੇ ਮਨ ਗ੍ਰਿਫਤਹ ਮਰਦੁਮਾਂ ਹਰ ਚਹਾਰ ਬਰਨ ਦਰ ਯਕ ਜ਼ਰਫ ਬਿਖੁਰੰਦ, ਵ ਅਜ਼ ਯਕ ਦਿਗਰ ਇਸਲਾ ਨ ਬੁਰੰਦ। ਹਮਚੁਨੀ ਸੁਖਨਾਨ ਬਿਸਿਯਾਰ ਗੁਫਤੰਦ। ਚੂੰ ਮਰਦੁਮਾਂ ਬਿਸ਼ੁਨੀਦੰਦ ਬਿਸਿਯਾਰੇ ਅਜ਼ ਬ੍ਰਹਮਨਾਂ ਵ ਛੱਤ੍ਰੀਆਂ ਬਰਖਾਸਤੰਦ ਵ ਗੁਫਤੰਦ, ਕਿ ਮਾ ਮਜ਼ਹਬੇ ਕਿ ਗੁਰੂ ਨਾਨਕ ਵ ਹਮਹ ਗੁਰੂਆਂ ਬਦਾਂ ਕਾਯਲ ਨ ਸ਼ੁਦਹ ਬਾਸ਼ੰਦ ਵ ਮਹਜ਼ਬੇ ਕਿ ਮੁਖਾਲਫੇ ਵੇਦ ਸ਼ਾਸਤ੍ਰ ਬਵੱਦ ਹਰਗ੍ਹਿਜ਼ ਕਬੂਲ ਨਮੇ ਕੁਨੇਮ, ਵ ਮਜ਼ਹਬੇ ਕੁਹਨਾ ਰਾ ਕਿ ਪੇਸ਼ੀਨਾਨ ਬਰ ਆਂ ਅਕਦਾਮ ਨਮੂਦਹਅੰਦ ਬਗੁਫਤਹ ਕੋਦਕੇ ਅਜ਼ਾਂ ਦਸਤ ਨ ਦਿਹੇਮਾਈਂ ਬਿਗੁਫਤੰਦ ਮਗਰ ਬਿਸਤ ਹਜ਼ਾਰ ਕਸ ਰਜ਼ਾ ਦਾਦੰਦ ਵ ਮੁਤਾਬਿਅਤ ਬਰ ਜ਼ੁਬਾਂ ਆਵੁਰਦੰਦ॥

ਅਰਥ—'ਸਾਨੂੰ ਇਕ ਮਜ਼ਹਬ ਵਿਚ ਆ ਜਾਣ ਤਾਂ ਜੋ ਦੂਈ ਵਿਚੋਂ ਉਠ ਜਾਏ। ਹਿੰਦੂ ਕੌਮ ਦੇ ਚਾਰੇ ਵਰਨ ਬ੍ਰਾਹਮਣ, ਛੱਤ੍ਰੀ, ਵੈਸ਼ ਤੇ ਸ਼ੂਦਰ ਕਿ ਧਰਮ ਸ਼ਾਸਤਰ ਵਿਚ ਹਰ ਇਕ ਦਾ ਧਰਮ ਅਲਹਿਦਾ ਨੀਯਤ ਹੈ ਉਸਨੂੰ ਛੱਡਕੇ ਇਕੋ ਢੰਗ ਤੇ ਪ੍ਰੇਮ ਕਰਨ, ਸਾਰੇ ਬਰਾਬਰ ਹਨ ਤੇ ਕੋਈ ਇਕ ਆਪਣੇ ਆਪ ਨੂੰ ਦੂਜੇ ਨਾਲੋਂ ਵਡਾ ਨਾ ਸਮਝੇ ਤੇ ਉਨ੍ਹਾਂ ਰਸਮਾਂ ਰਿਵਾਜਾਂ ਨੂੰ ਛੱਡਕੇ ਤਰੱਕੀ ਕਰਨ। ਤੇ ਤੀਰਥ,ਜਿਹਾ ਕਿ ਗੰਗਾ ਆਦਿਕ, ਇਨ੍ਹਾਂ ਦੀ ਮਹੱਤਤਾ ਵੇਦਾਂ ਸ਼ਾਸਤ੍ਰਾਂ ਵਿਚ ਮੌਜੂਦ ਹੈ ਦਿਲ ਵਿਚੋਂ ਕੱਢ ਦੇਣ,ਗੁਰੂ ਨਾਨਕ ਤੇ ਉਨ੍ਹਾਂ ਤੋਂ ਪਿੱਛੋਂ ਹੋਏ ਗੁਰੂ ਸਾਹਿਬਾਂ ਤੋਂ ਸਿਵਾ

*ਇਹੋ ਅੋਲਾਨ ਮਿ: ਮੈਕਾਲਫ ਨੇ ਆਪਣੇ ਪੁਸਤਕ 'ਸਿਖ ਰਿਲੀਜਨ' ਦੀ ਜਿ: ੫ ਸਫਾ ੬੩ ਪਰ ਦਿੱਤਾ ਹੈ, ਤੇ ਇਹੋ ਭਾ: ਦਿੱਤ ਸਿੰਘ ਜੀ ਨੇ ਛਾਪਿਆ ਹੈ, (ਦੇਖੋ ਦੁਰਗਾ ਪ੍ਰਬੋਧ ਸ: ੪੨੮)। ਫਿਰ ਅੋਵੇਂ ਜ਼ਰਾ ਜ਼ਰਾ ਫਰਕ ਤੇ ਇਹੋ ਇਬਾਰਤ 'ਉਮਦਹਤੁਲ ਤਵਾਰੀਖ' ਦੇ ਦਫ਼ਤਰ ਅੱਵਲ ਦੇ ਤਤਿੰਮੇ ਵਿੱਚ ਵੀ ਲਿਖੀ ਹੈ, ਭਾਵ ਸਾਰਾ ਇਹੋ ਹੈ।

ਹਿੰਦੂਆਂ ਦੇ ਹੋਰ ਦੇਵੀ ਦੇਵਤੇ ਜਿਹਾ ਕਿ ਰਾਮ ਕ੍ਰਿਸ਼ਨ ਬ੍ਰਹਮਾਂ ਦੇਵੀ ਉਪਰ ਭਰੋਸਾ ਨਾ ਲਿਆਂ- ਉਣ। ਮੇਰੀ ਪਾਹੁਲ ਲੈਕੇ ਚਾਰ ਵਰਨ ਇਕ ਬਰਤਨ ਵਿਚ ਛਕਣ ਤੇ ਇਕ ਦੂਜੇ ਤੋਂ ਘ੍ਰਿਣਾ ਨਾ ਕਰਨ। ਇਸ ਤਰ੍ਹਾਂ ਬਹੁਤ ਸਾਰੀਆਂ ਗਲਾਂ ਆਖੀਆਂ। ਜਦ ਲੋਕਾਂ ਨੇ ਸੁਣੀਆਂ,ਛੱਤ੍ਰੀਆਂ ਤੇ ਬ੍ਰਾਹਮਣਾਂ ਵਿਚੋਂ ਬਹੁਤ ਸਾਰੇ ਉਠ ਖੜੋਤੇ* ਤੇ ਕਹਿਣ ਲਗੇ ਕਿ ਅਸੀਂ ਉਸ ਮਜ਼ਹਬ ਨੂੰ, ਜੋ ਗੁਰੂਨਾਨਕ ਤੇ ਦੂਜੇ ਗੁਰੂ ਸਾਹਿਬਾਂ ਨੇ ਨਹੀਂ ਧਾਰਿਆ ਤੇ ਵੇਦਾਂ ਸ਼ਾਸਤ੍ਰਾਂ ਦੇ ਉਲਟ ਹੈ ਉੱਕਾ ਹੀ ਨਹੀਂ ਮੰਨਾਂਗੇ ਤੇ ਪੁਰਾਣਾ ਮਜ਼ਹਬ, ਜਿਸ ਤੇ ਕੇ ਵਡੇ ਪਾਬੰਦ ਰਹੇ ਹਨ, ਇਕ ਮੁੰਡੇ ਦੇ ਕਹਿਣ ਤੇ ਨਹੀਂ ਛੱਡਾਂਗੇ, ਐਉਂ ਆਖਿਓ ਨੇ, ਪਰ ਵੀਹ ਹਜ਼ਾਰ ਆਦਮੀਆਂ ਨੇ ਪਰਵਾਨ ਕਰ ਲਿਆ ਤੇ ਗੁਰੂ ਜੀ ਦੇ ਫੁਰਮਾਨ ਨੂੰ ਮੰਨ ਲਿਆ।'

ਇਸਨੂੰ ਪੜ੍ਹਕੇ ਭੀ ਇਹੋ ਸਿੱਟਾ ਨਿਕਲਦਾ ਹੈ ਕਿ ਖਾਲਸਾ ਸਾਜਣ ਵੇਲੇ ਗੁਰੂ ਜੀ ਨੇ ਆਪਣੀ ਉੱਮਤ ਨੂੰ ਹਿੰਦੂ ਬੰਧਨਾਂ ਤੋਂ ਅਲਗ ਕਰ ਲਿਆ ਸੀ। ਜੇ ਕਦੀ ਦੇਵੀ ਪੂਜੀ ਤੇ ਪ੍ਰਗਟਾਈ ਹੁੰਦੀ ਤਾਂ ਇਸ ਵੇਲੇ ਹਿੰਦੂ ਧਰਮ ਦੇ ਇਸ ਕਮਾਲ ਦੇ ਕਾਯਲ ਹੋਏ ਹੋਏ ਗੁਰੂ ਜੀ ਹਿੰਦੂ ਧਰਮ ਦਾ ਵਧੇਰੇ ਸ਼ਤਿਕਾਰ ਪ੍ਰਗਟ ਕਰਦੇ, ਪਰ ਇਸਦੇ ਉਲਟ ਹਿੰਦੂ ਅਵਤਾਰਾਂ ਤੇ ਦੇਵੀ, ਹਿੰਦੂ ਪੁਸਤਕਾਂ, ਹਿੰਦੂ ਤੀਰਥਾਂ ਤੇ ਰਸਮਾਂ ਦਾ ਤਿਆਗ ਇਕ ਤਟਸਥ ਉਗਾਹੀ ਹੈ ਜੋ ਦੱਸਦੀ ਹੈ ਕਿ ਹਿੰਦੂ ਮਤ ਦੀ ਪੂਜਨ ਦੇਵੀ ਨਹੀਂ ਪੂਜੀ ਗਈ।

੬. ਵਾਰਤਿਕ ਮਹਿੰਮਾ ਪ੍ਰਕਾਸ਼-ਇਸਦੇ ਰਚੇ ਜਾਣ ਦਾ ਸੰਮਤ ੧੭੯੮ ਹੈ। ਅਰਥਾਤ ਗੁਰੂ ਜੀ ਦੇ ਸਚ ਖੰਡ ਪਾਯਨ ਤੋਂ ੩੩ ਸਾਲ ਮਗਰੋਂ। ਇਸ ਵਿਚ ਵੀ ਦੇਵੀ ਦਾ ਪ੍ਰਸੰਗ ਨਹੀਂ ਹੈ ਕੇਵਲ ਇਤਨੀ ਇਬਾਰਤ ਮਿਲਦੀ ਹੈ:-"ਏਕ ਬੇਰ ਗੁਰੂ ਜੀ ਕਾਸ਼ੀ ਕੇ ਪਾਂਡੇ ਬੁਲਾਏ, ਤਿਨ ਸੋਂ ਹੋਮ ਕਰਾਇਆ ਖਾਲਸੇ ਕਾ ਪੰਥ ਚਲਾਇਆ।" ਇਸ ਗ੍ਰੰਥ ਵਿਚ ਦੇਵੀ ਪ੍ਰਗਟਾਉਣ ਦਾ ਕੋਈ ਜ਼ਿਕਰ ਨਹੀਂ,ਸੰਭਵ ਹੈ ਕਿ ਇਹੋ ਦੋ ਫਿਕਰੇ ਹੀ ਮੁੱਢ ਹੋਏ ਹੋਣ ਅੱਗੇ ਦੀ ਸਾਰੀ ਕਥਾ ਘੜੀ ਜਾਣ ਦੇ। ਪਰੰਤੂ ਇਸ ਪੁਸਤਕ ਵਿਚ ਦੇਵੀ ਨੂੰ ਗੁਰੂ ਸਾਹਿਬਾਨ ਦੀ ਉਪਾਸਕ ਸਾਫ ਸਾਫ ਲਿਖਿਆ ਹੈ ਯਥਾ:-'ਸਰਬ ਦੇਵੀ ਦੇਵਤਾ ਸਿਧ ਮੁਨ ਜਨ ਦਰਸ਼ਨ ਕੋ ਆਏ'। [ਸਾਃ ੧]

ਅ. [੧੮੩੩ ਤੋਂ ਲਗ ਪਗ ੧੯੪੬ ਤੱਕ ਦਾ ਸਮਾ]।

੭. ਮਹਿੰਮਾ ਪ੍ਰਕਾਸ਼ (ਛੰਦਾ ਬੰਦੀ)-ਇਹ ਗ੍ਰੰਥ ੧੮੩੩ ਦਾ ਲਿਖਤ ਹੈ। ਇਸਦੇ ਲੇਖਕ ਬਾਵਾ ਸਰੂਪ ਦਾਸ ਜੀ ਭੱਲੇ ਹੈਨ। ਇਹ ਪਹਿਲਾ ਗ੍ਰੰਥ ਹੈ ਜਿਸ ਵਿਚ ਦੇਵੀ ਦਾ ਪ੍ਰਸੰਗ ਹੈ†।

*ਮੁਰਾਦ ਅਸ਼ਰਧਕਾਂ ਤੋਂ ਹੈ। †ਅਜ ਕਲ ਹੀ (ਇਸ ਗ੍ਰੰਥ ਦੀ ਦੂਜੀ ਐਡਿਸ਼ਨ ਛਪ- ਦਿਆਂ ਸੰਨ ੧੯੩੫ ਵਿਚ)ਇਕ ਹੋਰ ਲਿੱਖਿਤ ਨਜ਼ਰੋਂ ਗੁਜਰੀ ਹੈ,ਇਸ ਦਾ ਸੰਮਤ ਯਾ ੧੮੦੮ ਹੈ ਯਾ ੧੮੧੯ ਬਿ:। ਹਰ ਹਾਲ ਇਹ ਮਹਿਮਾ ਪ੍ਰਕਾਸ਼ (ਛੰਦਾਬੰਦੀ) ਤੋਂ ਪਹਿਲੋਂ ਦੀ ਲਿਖਤ ਹੈ ਅਰ ਗੁਰ ਸ਼ੋਭਾ ਤੇ ਵਾਰਤਿਕ ਮਹਿਮਾ ਪ੍ਰਕਾਸ਼ ਤੋਂ ਮਗਰਲੀ। ਇਸ ਵਿਚ ਦੇਵੀ ਦਾ ਪ੍ਰਸੰਗ ਗੁਰ ਬਿਲਾਸ ਭਾ: ਸੁਖਾ ਸਿੰਘ ਨਾਲ ਕੁਛ ਕੁਛ ਮਿਲਦਾ ਵਰਣਿਤ ਹੈ। ਇਸ ਗ੍ਰੰਥ ਵਿਚ ਭੀ ਉਹੋ ਕੌਤਕ ਵਾਲੀ ਗਲ ਲਿਖੀ ਹੈ, ਯਥਾ:-'ਏਹ ਭੀ ਕੌਤਕ ਕੀਨ ਹੈ ਜੋ ਮਨ ਪਰਉਪਕਾਰ ॥ ਆਪ ਨਿਆਰੋ ਹੋਇਕੈ ਧਰ ਦੇਵੀ ਸਿਰ ਭਾਰ ॥'

ਫਿਰ ਇਸ ਲੇਖਕ ਨੇ ਭੀ ਗੁਰੂ ਜੀ ਨੂੰ ਦੇਵੀ ਤੋਂ ਵਡਾ ਤੇ ਦੇਵੀ ਦਾ ਪੂਜਨ ਮੰਨਿਆ ਹੈ,ਯਥਾ:-

ਕੋਟ ਸੁਰਗ ਅੰ ਤਖਤ ਹਜਾਰਾ। ਯਾ ਚਰਨਨਿ ਮਹਿ ਪ੍ਰਗਟ ਨਿਹਾਰਾ।

[illegible]

ਆਪਦੇ ਲਿਏ ਦਾ ਸੰਖੇਪ ਇਹ ਹੈ:—ਕਿ ਸੰਗਤ ਦੇ ਇਕੋਰਾਂ ਲੁੱਟੇ ਮਾਰੇ ਜਾਣ ਦੀ ਖਬਰ ਸੁਣਕੇ ਗੁਰੂ ਜੀ ਉਦਾਸ ਹੋਏ, ਚੁਪ ਰਹੇ, ਤੇ ਮੰਜੇ ਤੇ ਲੇਟ ਸੋਚਦੇ ਰਹੇ ਕਿ ਜੇ ਸਿੱਧੀ ਨਾਂ ਵਰਤੀਏ ਤਾਂ ਕਾਰਜ ਸਿਰੇ ਨ ਚੜ੍ਹੂ, ਜੇ ਵਰਤੀਏ ਤਾਂ ਸਿੱਧੀ ਦੱਸਣੀ ਨਹੀਂ ਇਉਂ ਇਹ ਪ੍ਰਣ ਭੰਗ ਹੁੰਦਾ ਹੈ ਤਾਂ ਤੇ ਚੰਡੀ ਪ੍ਰਗਟਾਉਣ ਦੀ ਸੋਚ ਕੇ ਪਰਬਤ ਦੇ ਸ਼ਿਖਰੇ ਜਾ ਚੜ੍ਹੇ, ਪੰਡਤ ਸਮੱਗ੍ਰੀ ਲਿਆਏ ਤੇ ਹੋਮ ਅਰੰਭਿਆ। ਪੰਡਤ ਨੇ ਕਿਹਾ ਕਿ ਦੇਵੀ ਪ੍ਰਗਟ ਹੋਈ ਤਾਂ ਅਸੀਂ ਮੂਰਛਾ ਹੋ ਜਾਵਾਂਗੇ ਤੁਸੀਂ ਸਮਰਥ ਹੋ ਦਰਸ਼ਨ ਕਰੋਗੇ, ਅਸੀਂ ਭੋਗ ਦਾ ਥਾਲ ਤਿਆਰ ਕਰ ਦੇਂਦੇ ਹਾਂ, ਤੁਸਾਂ ਇਹ ਭੇਟਾ ਅੱਗੇ ਧਰ ਦੇਣੀ ਤੇ ਪ੍ਰਸੰਨ ਕਰਕੇ ਕਾਰਜ ਬਨਾ ਲੈਣਾ। ਸੋ ਦੇਵੀ ਪ੍ਰਗਟੀ, ਪ੍ਰਕਾਸ਼ ਹੋਇਆ, ਅੱਠ ਭੁਜਾਂ ਸਨ, ਅੱਠ ਹਥਿਆਰ ਹੱਥ ਵਿੱਚ ਸਨ, ਸੂਰਜ ਵਰਗਾ ਪ੍ਰਕਾਸ਼ ਸੀ। ਫਿਰ 'ਲੈ ਭੇਟ ਭੋਗ ਮਾਤਾ ਬਿਗਸਾਨੀ ॥ ਤਹਿੰ ਭਈ ਅਲੋਪ ਜਹਿੰ ਤੇ ਪ੍ਰਗਟਾਨੀ'। [ਸਾ: ੨੫ ਤਦ ਸਤਿਗੁਰੂ ਪੰਡਤ ਜਗਾਏ ਕੁੰਡ ਵਿਚ ਜਲ ਦੁੱਧ ਪਾਯਾ, ਉਸ ਵਿਚੋਂ ਦੁਧਾਰਾ ਖੰਡਾ ਨਿਕਲਿਆ। ਪਰ ਇਸੇ ਪੁਸਤਕ ਵਿਚ ਦੇਵੀ ਨੂੰ ਸਤਿਗੁਰ ਦੀ ਆਨ ਮੰਨਣ ਵਾਲੀ ਲਿਖਿਆ ਹੈ, ਫਿਰ ਪੂਜੀ ਗਈ ਪਤਾ ਨਹੀਂ ਕਿਵੇਂ ਲਿਖਿਆ ਹੈ ? ਯਥਾ:—'ਮਾਨੁਖ ਦੇਵੀ ਦੇਵਤੇ ਸਭਿ ਰਾਖਤ ਗੁਰ ਕੀ ਆਨ'। [ਸਾ: ੨੦੭]

੮. ਵਾਰ ਭਗਉਤੀ ਪਾ: ੧੦ ਕ੍ਰਿਤ ਭਾਈ ਗੁਰਦਾਸ ਦੂਜਾ—[ਸੰਮਤ ੧੮੪੪ ਤੋਂ ਅਗਰੋਂ] ਇਹ ਵਾਰਾਂ ਭਾਈ ਗੁਰਦਾਸ ਦੇ ਅੰਤ ਤੇ ਲਿਖੀ ਮਿਲਦੀ ਹੈ, ਨਾਲ ਟੂਕ ਦਿੱਤੀ ਹੈ 'ਇਹ ਵਾਰ ਭਾਈ ਗੁਰਦਾਸ ਦੂਜੇ ਦੀ ਹੈ'। ਇਸ ਵਿਚ ਕੇਵਲ ਇਕ ਤੁਕ ਮਿਲਦੀ ਹੈ:—

'ਗੁਰ ਸਿਮਰ ਮਨਾਈ ਕਾਲਕਾ ਖੰਡੇ ਕੀ ਵੇਲਾ'। ਹੋਰ ਪ੍ਰਸੰਗ ਕੋਈ ਨਹੀਂ।

ਇਸ ਵਾਰ ਨੂੰ ਅਸਾਂ ਇਸ ਦੀ ਅੰਦਰਲੀ ਉਗਾਹੀ ਤੋਂ ਇਸ ਦਾ ਸਮਾਂ ਲੱਭਣ ਲਈ ਹੁਣ ਫੇਰ ਗਹੁ ਨਾਲ ਖੋਜਿਆ ਹੈ ਤਾਂ ਇਸ ਵਿਚ ਇਕ ਤੁਕ ਮਿਲੀ ਹੈ ਜੋ ਐਉਂ ਹੈ:—

'ਜਹ ਬਾਰਾਂ ਸਦੀ ਨਿਬੇੜ ਕਰ ਗੁਰ ਢਤੇ ਬੁਲਾਏ।'

ਇਸ ਤੋਂ ਪ੍ਰਗਟ ਹੁੰਦਾ ਹੈ ਕਿ ਲੇਖਕ ਜੀ ਬਾਰ੍ਹਵੀਂ ਸਦੀ ਨਿਬੜੀ ਨੂੰ ਦੇਖ ਰਹੇ ਹਨ

[ਪਿਛਲੇ ਪੰਨੇ ਦੀ ਟੂਕ ਦਾ ਬਾਕੀ]

ਦੇਵੀ ਦੇਵ ਕੋਟ ਬਰ ਬਾਹੀ। ਪਦ ਪੰਕਜ ਗੁਰ ਕੇ ਸਮ ਨਾਂਹੀ।

ਪਰ ਸਭ ਤੋਂ ਵਡੀ ਭੁੱਲ ਇਸ ਲੇਖਕ ਦੀ ਇਹ ਹੈ ਕਿ ਇਹ ਦੇਵੀ ਦੇ ਪ੍ਰਗਟ ਕਰਨ ਦਾ ਹਵਨ ੧੭੪੨ ਵਿਚ ਅਰੰਭਿਆ ਤੇ ੪ ਬਰਸ ਹੋਇਆ ਲਿਖਦਾ ਹੈ। ਅਰਥਾਤ— ੧੭੪੨—੪੬ ਦਾ ਸਮਾ। ਹੁਣ ਤਕ ਦੀ ਖੋਜ ਦੱਸਦੀ ਹੈ ਕਿ ਇਸ ਸਮੇਂ ਸਤਿਗੁਰ ਪਾਂਵਟੇ ਸਨ। ਕ੍ਰਿਸ਼ਨਾ ਅਵਤਾਰ ਪਾਂਵਟੇ ਰਚਿਆ, ਇਸ ਦਾ ਸੰਮਤ ੧੭੪੫ ਅਖੀਰ ਪਰ ਦਿੱਤਾ ਹੈ। ਸੋ ਨਿਸ਼ਚਿਤ ਤਦੋਂ ਗੁਰੂ ਜੀ ਅਨੰਦ ਪੁਰ ਨਹੀਂ ਸੇ। ੧੭੪੨ ਵਿਚ ਪਾਂਵਟੇ ਗਏ ਤੇ ੧੭੪੬ ਵਿਚ ਵਾਪਸ ਆਏ। ਦੇਵੀ ਦਾ ਮਾਜਰਾ ਅਨੰਦ ਪੁਰ ਦਾ ਹੈ ਸੋ ਏਹ ਲੇਖਕ ਵੀ ਇਤਬਾਰ ਜੋਗ ਨਾ ਰਿਹਾ ਤੇ ਦੂਸਰੇ ਦੇਵੀ ਪ੍ਰਗਟਣ ਦਾ ਸੰਮਤ ਹੁਣ ਤਕ ਦੀ ਖੋਜ ਵਿਚ ਚੇਤ ੧੭੫੫ ਹੈ, ਵਿਸਾਖ ੧੭੫੬ ਵਿਚ ਖਾਲਸਾ ਸਾਜਿਆ ਹੈ, ਸੋ ਇਸ ਲੇਖਕ ਨੇ ਸਮਾਂ ਤੇ ਥਾਂ ਦੁਇ ਗ਼ਲਤ ਦਿੱਤੇ ਹਨ। ਫੇਰ ਇਸ ਲੇਖਕ ਨੇ ਭੰਗਾਣੀ ਤੇ ਨਾਹਣ ਦੇ ਜੁੱਧ ਸੰਮਤ ੧੭੪੨ ਤੋਂ ਮੁਹਰੇ ਰੱਖੇ ਹਨ ਇਹ ਵੀ ਇਤਿਹਾਸ ਵਿਰੁੱਧ ਹੈ।

ਇਸ ਬਿਧਿ ਇਹ ਵਾਰ ੧੮੪੪ ਬਿੱਕ੍ਰਮੀ ਦੇ ਮਗਰੋਂ ਦੀ ਰਚਨਾ ਜਾ ਟਿਕੇਗੀ। ਇਸ ਵਾਰ ਵਿਚ ਸੁਲਤਾਨਾਂ ਦਾ ਮਾਰਨਾ, ਛੱਤ੍ਰਪਤੀ ਚੁਣ ਚੁਣ ਮਾਰਨੇ, ਤੁਰਕਾਂ ਦਾ ਦਬ ਜਾਣਾ, ਬਾਂਗਾਂ ਦਾ ਰੋਕੇ ਜਾਣਾ, ਖਾਲਸੇ ਦੀਆਂ ਕਾਮਜਾਬੀਆਂ ਆਦਿਕ ਗੱਲਾਂ ਵੀ ਇਸੇ ਪਾਸੇ ਲੈ ਜਾਂਦੀਆਂ ਹਨ ਕਿ ਇਹ ੧੮੪੪ ਦੇ ਸਮੇਂ ਦੇ ਮਗਰੋਂ ਦੀ ਹੈ, ਕਿਉਂਕਿ ਇਹ ਘਟਨਾ ਗੁਰੂ ਜੀ ਦੇ ਸਮੇਂ ਦੀਆਂ ਨਹੀਂ ਹਨ,ਇਸੇ ਸਮੇਂ ਦੀਆਂ ਹਨ।ਸਰਬ ਲੋਹ ਗ੍ਰੰਥ ਵਿਚ ਵੀ ਇਹ ਵਾਰ ਆਈ ਹੈ,ਅਖੀਰ ਪਰ ਇਕ ਦੋਹੇ ਵਿਚ ਸੰਮਤ ੧੭੫੭ ਦਿੱਤਾ ਹੈ। ਪਰ ਸਰਬ ਲੋਹ ਗ੍ਰੰਥ ਦਾ ਸੰਮਤ (ਜੋ ਸਾਡੇ ਪਾਸ ਹੈ) ੧੭੫੫ ਦਿੱਤਾ ਹੈ। ੧੭੫੫ ਦੇ ਲਿਖੇ ਗ੍ਰੰਥ ਵਿਚ ੧੭੫੭ ਦੀ ਰਚਨਾ ਕਿਵੇਂ ਆ ਗਈ? ਫਿਰ ਇਥੇ ਇਸ ਵਾਰ ਨੂੰ ਬੋਲਣਾ ਭਾਈ ਗੁਰਦਾਸ ਭੱਲੇ ਦਾ ਲਿਖਿਆ ਹੈ ਜੋ ਗ਼ਲਤ ਹੈ। ਆਮ ਪੋਥੀਆਂ ਵਿਚ ਨਾ ਇਹ ਦੋਹਾ ਸੰਮਤ ਦਾ ਹੈ ਤੇ ਨਾ ਬੋਲਣਾ ਭਾਈ ਗੁਰਦਾਸ ਭੱਲੇ ਦਾ ਲਿਖਿਆ ਹੈ। ਤੱਤੇ ਵਿਚਲੀ (ਉਗਾਹੀ) 'ਬਾਰਾਂਸਦੀ ਨਿਬੇੜ ਕਰ' ਵਾਲੀ ਵਧੀਕ ਪੱਕੀ ਹੈ।

੯. ਸੋ ਸਾਖੀ—[ਲਗ ਪਗ ਸੰਮਤ ੧੮੯੦—੯੪]—ਇਸ ਵਿਚ ਹੋਰ ਸਾਖੀਆਂ ਵਾਂਙੂ ਲੇਖਕ ਵਲੋਂ ਦੇਵੀ ਦੀ ਸਾਖੀ ਨਹੀਂ ਦਿੱਤੀ ਹੋਈ, ਸਗੋਂ ਇਕ ਦਿਨ ਗੁਰੂ ਜੀ ਆਪ ਮਾਤਾ ਜੀ ਦੇ ਪੁੱਛਣ ਪਰ ਉਨ੍ਹਾਂ ਨੂੰ ਦੇਵੀ ਪ੍ਰਗਟਾਉਣ ਦੀ ਸਾਖੀ ਸੁਣਾਉਂਦੇ ਹਨ। ਉਸ ਵਿਚ ਹੀ ਅੱਖ ਮੀਟਣ ਤੇ ਚਾਲੀ ਵਰ੍ਹੇ ਮਗਰੋਂ ਪੰਥ ਦੇ ਜ਼ੋਰ ਫੜਨ ਦਾ ਜ਼ਿਕਰ ਹੈ। ਅਸਲ ਵਿਚ ਭਾਈ ਸੰਤੋਖ ਸਿੰਘ ਜੀ ਨੇ ਸਾਰਾ ਮਸਾਲਾ ਮਹਿੰਮਾ ਪ੍ਰਕਾਸ਼ (ਛੰਦਾ ਬੰਦੀ) ਗੁਰ ਬਿਲਾਸ ਭਾਈ ਸੁੱਖਾ ਸਿੰਘ ਤੇ ਸੋ ਸਾਖੀ ਤੋਂ ਲਿਆ ਹੈ*।

ਸੋ ਸਾਖੀ ਦੀ ਆਪਣੀ ਰਚਨਾ ਦੱਸਦੀ ਹੈ ਕਿ ਇਸ ਵਿਚ ਇਕ ਬ੍ਰਾਹਮਣ ਮਥੁਰਾ ਨਾਮੇ ਦਾ ਹੱਥ ਹੈ, ਫਿਰ ਕੋਈ ਨਰਾਇਣਦਾਸ ਮਿਸਰ ਮੰਨਦਾ ਹੈ ਕਿ ੧ ਸਾਖੀ ਦੇ ੪ ਦੋਹੇ ਮੈਂ ਪਾਏ ਹਨ, ਉਹ ਗੁਰੂ ਕਾ ਸਿੱਖ ਹੈ ਤੇ ਸਿਦਕ ਵਾਲਾ ਹੈ ਪਰ ਬ੍ਰਾਹਮਣੀ ਵਡੱਤ ਉਸ ਵਿਚ ਕਮਾਲ ਹੈ। ਸਿੱਖ ਹੋਏ ਬ੍ਰਾਹਮਣਾਂ ਨੂੰ ਉਹ ਉੱਚਾ ਥਾਪਦਾ ਹੈ ਤੇ ਹੋਰ ਬੀ ਸ਼ਾਸਤ੍ਰਕ ਵਿਸ਼ਵਾਸ਼ ਤੇ ਰੀਤਾਂ ਰਸਮਾਂ ਗੁਰਮਤ ਵਿਚ ਪਾਉਂਦਾ ਹੈ ਜੋ ਪੰਜਵੀਂ ਰੁਤ ਵਿਚ ਆਉਂਦੀਆਂ ਹਨ। ਸਤਾਰ੍ਹਵੀਂ ਸਾਖੀ ਦੇ ਅੰਤ ਵਿਚ ਜਿਸ ਵਿਚ ਦੇਵੀ ਦਾ ਜ਼ਿਕਰ ਹੈ ਬ੍ਰਾਹਮਣ ਜੀ ਦੱਸਦੇ ਹਨ ਕਿ ਕੇਸ਼ਵ ਬ੍ਰਾਹਮਣ ਨੂੰ ਸਤਿਗੁਰਾਂ ਨੇ ਵਰ ਦਿੱਤਾ ਕਿ ਇਹ ਤੀਸਰੇ ਜਨਮ ਲਾਹੌਰ ਜਾਵੇਗਾ, ਸਾਡਾ ਸਿੱਖ ਹੋਕੇ ਅਵਤਰੇਗਾ, ਇਸ ਦਾ ਨਾਮ ਰਣ ਸਿੰਘ (ਭਾਵ ਰਣਜੀਤ ਸਿੰਘ) ਹੋਵੇਗਾ, ਬਹੁਤਿਆਂ ਨਾਲ ਜੰਗ ਕਰਕੇ ਰਾਜ ਕਰੇਗਾ, ਉਸ ਤੀਸਰੇ ਜਨਮ ਲਾਹੌਰ ਜਾਕੇ ਸ਼ਰਨ ਆਕੇ ਉਧਰੇਗਾ। ਇੰਨੀ ਗੱਲ ਤੋਂ ਹੀ ਪਤਾ ਲੱਗ ਜਾਂਦਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਖੁਸ਼ ਕਰਨ ਵਾਸਤੇ ਇਹ ਸਾਖੀ ਘੜੀ ਗਈ ਸੀ ਕਿ ਤੁਸੀਂ 'ਕੇਸ਼ੂ ਦਾਸ' ਪੰਡਤ ਦੇ ਅਵਤਾਰ ਹੋ, ਜਿਸ ਤੋਂ ਮਹਾਰਾਜਾ ਸਾਹਿਬ ਨੂੰ ਬ੍ਰਾਹਮਣਾਂ ਵਲ ਝੁਕਾ ਲੈਣ ਦਾ ਪ੍ਰਯੋਜਨ ਸੀ। ਇਹੋ ਲੀਲਾ ਅਕਬਰ ਨੂੰ ਬ੍ਰਾਹਮਣ ਦਾ ਅਵਤਾਰ ਦੱਸਣ ਵਿਚ ਵਰਤੀ ਗਈ ਸੀ।

ਫਿਰ, ਸੋ ਸਾਖੀ ਵਿਚ ਇਸਦੇ ਰਚੇ ਜਾਣ ਦੇ ਦੋ ਸੰਮਤ ਆਏ ਹਨ। ਮੁੱਢ ਵਿਚ ਲੇਖਕ

*ਅੱਖ ਮੀਟਨ ਤੇ ਚਾਲੀ ਵਰ੍ਹੇ ਨੂੰ ਭਾਈ ਦਿੱਤ ਸਿੰਘ ਜੀ ਨੇ ਭਾਈ ਸੰਤੋਖ ਸਿੰਘ ਜੀ ਦੀ ਮਨੋਕਤਿ ਲਿਖਿਆ ਹੈ, ਪਰ ਕਵੀ ਸੰਤੋਖ ਸਿੰਘ ਜੀ ਨੇ ਇਹ ਖਿਆਲ ਸੋ ਸਾਖੀ ਤੋਂ ਲਿਆ ਹੈ।

ਦਸਦਾ ਹੈ ਕਿ ੧੭੯੧ ਵਿਚ ਲਿਖੀ ਗਈ। ਵਿਚਕਾਹੇ ਦਸਦਾ ਹੈ ਕਿ ੧੭੮੧ ਜੇਠ ਵਿਚ ੫੦ ਸਾਖੀਆਂ ਮੁੱਕੀਆਂ, ਅੰਤ ਤੇ ਜਾਕੇ ਫੇਰ ਦੱਸਦਾ ਹੈ ਕਿ ੧੭੮੧ ਵਿਚ ਸਾਰੀ ਮੁੱਕੀ। ਮੁੱਢ ਵਿਚ ੬੧, ਮੱਧ ਤੇ ਅੰਤ ਵਿਚ ੮੧, ਕੋਡੀ ਭੁੱਲ ਹੈ। ਸੰਮਤਾਂ ਦੀ ਇਹ ਗ਼ਲਤੀ ਆਖੇਪਕਾਰਾਂ ਦੀ ਹੱਥ ਚਲਾਕੀ ਦੀ ਭਾਰੀ ਦਲੀਲ ਹੈ। ਸਾਖੀ ੫੮ ਅੰਕ ੧੪, ੧੫ ਵਿਚ ਲੇਖਕ ਜੀ ਲਿਖਦੇ ਹਨ ਕਿ ਅਸਾਂ ਨਾਦਰ ਦਾ ਹਮਲਾ ਆਪ ਡਿੱਠਾ ਹੈ। ਨਾਦਰ ਦਾ ਹੱਲਾ ੧੭੬੬ ਬਿ: ਵਿਚ ਹੋਇਆ ਹੈ। ਜੇ ਸੋ ਸਾਖੀ* ੧੭੬੧ ਵਿਚ ਲਿਖੀ ਜਾ ਚੁਕੀ ਸੀ ਤਾਂ ਉਸ ਵਿਚ ਦਾ ਲੇਖਕ ੧੭੬੬ ਦੀ ਅੱਖੀਂ ਦੇਖੀ ਘਟਨਾ ਕੀਕੂੰ ਲਿਖ ਸਕਦਾ ਹੈ ? ਸੋ ੮੧ ਵਿਚ ਮੁੱਕੀ ਯਾ ੬੧ ਵਿਚ ਮੁੱਕੀ ਵਿਚ ੬੬ ਦੀ ਘਟਨਾ ਨਹੀਂ ਆ ਸਕਦੀ। ਇਹ ਬੀ ਦਲੀਲ ਹਸਤਾਖੇਪਾਂ ਦੀ ਹੈ।

ਇਸੇ ਪੋਥੀ ਦੀ ੬੩ ਸਾਖੀ ਵਿਚ ਲਿਖਿਆ ਹੈ ਕਿ ਸਾਖੀਆਂ ਪੰਜ ਸੌ ਹਨ, ਸੋ ਸਾਖੀ ਸਾਹਿਬ ਰਾਮ ਕੌਰ ਜੀ ਨੂੰ ਮਿਲੀ, ਸੋ ਕਾਬਲੀ ਮਲ ਨੂੰ, ਸੋ ਸੁਲਤਾਨੀ ਸੂਰੇ ਨੂੰ, ੧੦੦ ਰਤੀਏ ਪੂਰਬ ਭੱਲ ਨੂੰ ਤੇ ਸੋ ਸੁਥਤ ਸਿੰਘ ਆਗਰੇ ਵਾਲੇ ਨੂੰ। ਇਹ ਗੱਲ ਭੀ ਸਾਖੀਆਂ ਦੀ ਪੋਥੀ ਦੀ ਊਨਘੜ ਦੀ ਦਲੀਲ ਹੈ।

ਇਸ ਵਿਚ ਸੰਸ਼ਯ ਨਹੀਂ ਕਿ ਸਾਹਿਬ ਰਾਮ ਕੌਰ ਜੀ ਨੇ ਸੰਗਤ ਨੂੰ ਸਾਖੀਆਂ ਸੁਣਾਈਆਂ ਤੇ ਉਹ ਕਿਸੇ ਵੇਲੇ ਲਿਖੀਆਂ ਗਈਆਂ ਹੋਣ ਤਾਂ ਬੀ ਅਚਰਜ ਨਹੀਂ। ਪਰ ਉਹ ਅਸਲ ਕਾਪੀ ਨਹੀਂ ਮਿਲਦੀ। ਅਸਲ ਕੀਹ ਸੰਨ ੧੬੦੫ ਤੋਂ ਪਹਿਲੇ ਦੀ ਲਿਖੀ ਹੋਈ ਕਾਪੀ ਬਹੁਤ ਕੋਸ਼ਿਸ਼ ਕਰਨ ਤੇ ਬੀ ਸਾਡੇ ਦੇਖਣ ਵਿਚ ਨਹੀਂ ਆਈ। ੧੮੭੩ ਈ: (੧੬੩੦ ਬਿ:) ਵਿਚ ਸਰ ਸ: ਅਤਰ ਸਿੰਘ ਜੀ ਨੂੰ ਬੀ ੧੮੬੪ ਬਿ: ਤੋਂ ਪੁਰਾਣੀ ਪੋਥੀ ਨਹੀਂ ਮਿਲੀ। ਇਸ ਤੋਂ ਮਗਰਲੇ ਕਿਸੇ ਸੰਮਤ ਦੀ ਮਿਲੀ ਹੋਊ ਜਿਸ ਤੋਂ ਓਹ ਇਸ ਦੇ ਰਚੇ ਜਾਣ ਦਾ ਸੰਮਤ ੧੮੬੪ ਅੰਗਦੇ ਹਨ। ਜਾਪਦਾ ਐਉਂ ਹੈ ਕਿ ਅਸਲ ਪੋਥੀ ਵਿਚ ਦੇ ਤੇ ਵਾਰੀ ਨਵੇਂ ਮਜ਼ਮੂਨ ਪੈਂਦੇ ਰਹੇ ਹਨ। ਬਾਬਾ ਸਾਹਿਬ ਸਿੰਘ, ਬਾਬਾ ਰਾਮ ਸਿੰਘ, ਮਹਾਰਾਜਾ ਰਣਜੀਤ ਸਿੰਘ, ਮਹਾਰਾਜਾ ਦਲੀਪ ਸਿੰਘ ਬਾਬਤ ਇਸ਼ਾਰੇ ਪਤੇ ਦੇਣੇ ਦੱਸਦੇ ਹਨ ਕਿ ਮੌਜੂਦਾ ਪਰਵਿਰਤ ਪੋਥੀ ੧੬੦੪–੫ ਤੋਂ ਪੁਰਾਣੀ ਨਹੀਂ ਹੈ। ਪਰ ਜੋ ਪੋਥੀ ਕਵੀ ਸੰਤੋਖ ਸਿੰਘ ਜੀ ਪਾਸ ਸੀ ਸੋ ੧੮੬੦ ਯਾ ੧੮੬੪ ਦੇ ਵਿਚਕਾਰਦੀ ਲਿਖੀ ਹੋਈ ਹੋਣੀ ਹੈ। ਜਦ ਤਕ ੧੮੬੦ ਤੋਂ ਪੁਰਾਣੀ ਪੋਥੀ ਲਿਖਤੀ ਨਾਂ ਮਿਲੇ ਤਦ ਤੱਕ ਇਹ ਸੰਭਾਵਨਾ ਸੱਚ ਤੋਂ ਦੂਰ ਨਹੀਂ ਹੋਵੇਗੀ, ਕਿ ਕਵੀ ਜੀ ਨੂੰ ਮਿਲੀ ਸੂਰਤ ਵਾਲੀ ਪੋਥੀ ਪੁਰਾਣੀ ਤੋਂ ਪੁਰਾਣੀ ੧੮੬੦ ਤੋਂ ੧੮੬੪ ਦੇ ਵਿਚ ਦੀ ਹੈ ਤੇ ਹੋਰ ਇਸ ਤੋਂ ਬੀ ਮਗਰੋਂ ਦੀਆਂ ਹੋਣਗੀਆਂ। ਜਦ ਤੱਕ ਕੋਈ ਨੁਸਖਾ ਪਹਿਲੇ ਦਾ ਲਿਖਿਆ ਨਾ ਮਿਲੇ ਤਦ ਤਕ ਹੁਣ ਵੇਲਿਆਂ ਨੂੰ ੧੭੮੧ ਯਾ ੧੭੬੧ ਦੇ ਸਮਝਣਾ ਭੁਲੇਖਿਆਂ ਵਿੱਚ ਪਾਉਣ ਵਾਲਾ ਹੈ। ਅਸਾਂ ਇਸ ਕਰਕੇ ਇਸ ਦਾ ਸਮਾਂ ੧੮੬੪ ਦੇ ਲਗ ਪਗ ਦਾ ਹਾਲੇ ਸਮਝਿਆ ਹੈ,

*ਭਾਈ ਮੁਖਾ ਸਿੰਘ ਨੇ ਦੇਵੀ ਦਾ ਪ੍ਰਸੰਗ ਸੁਣਿਆ ਸੁਣਾਯਾ ਲਿਖਿਆ ਦੱਸਿਆ ਹੈ। ਇਸਤੋਂ ਪਤਾ ਲੱਗਾ ਕਿ ਇਹ ਸੋ ਸਾਖੀ ਉਸ ਵੇਲੇ (੧੮੫੪ ਵਿਚ) ਹੈ ਨਹੀਂ ਸੀ। ਕਿਉਂਕਿ ਜੋ ਥੋੜੇ ਇਸ ਵੇਲੇ ਇੱਤੀ ਪ੍ਰਸਿੱਧੀ ਰਖਦੀ ਹੈ ਓਹ ਤਦੋਂ ਕਿਵੇਂ ਇੰਨੀ ਗੁੰਮ ਨਾਮ ਰਹਿ ਸਕਦੀ ਸੀ, ਕਿ ਇਤਿਹਾਸਕਾਰ ਤੇ ਵਿਦ੍ਵਾਨ ਸਿੱਖ ਨੂੰ ਜੋ ਪ੍ਰਸੰਗ ਲੱਭ ਲੱਭ ਕੇ ਲਿਖ ਰਿਹਾ ਹੈ ਤੇ ਇਕ ਤਖਤ ਸਾਹਿਬ ਤੇ ਬੈਠਾ ਹੈ, ਜਿਥੇ ਪੁਸਤਕਾਂ ਤੇ ਸੋਝੀਆਂ ਦਾ ਪੁਸਤਕਾਲਯ ਤੇ ਤਖਤ ਸਾਹਿਬ ਦੇ ਗ੍ਰੰਥ ਮੌਜੂਦ ਹੋਣ; ਓਥੇ ਇਹ ਪੋਥੀ ਨਾ ਹੋਵੇ, ਜੇ ਹੋਵੇ ਤਾਂ ਭਾਈ ਜੀ ਦੀ ਵਾਕਫੀ ਤੋਂ ਉਹਲੇ ਰਹੇ।

ਕਿਉਂਕਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਤੋਂ ਨਿਰਮੰਸੇ ਸਹੀ ਹੋ ਰਿਹਾ ਹੈ ਕਿ ਪੋਥੀ ਕਵੀ ਜੀ ਪਾਸ ਹੈਰੀ ਸੀ ਤੇ ਗੁਰ ਪ੍ਰਤਾਪ ਸੂਰਜ ਲਗ.ਭਗ ੧੮੯੨ ਤੋਂ ਆਰੰਭ ਹੋਕੇ ੧੯੦੦ ਵਿਚ ਮੁੱਕਾ ਹੈ।

ਸੋ ਸਾਖੀ ਵਿਚ ਦੇਵੀ ਦੇ ਪ੍ਰਸੰਗ ਹਨ, ਇਕ ਪਿਛਲੇ ਜਨਮ ਦਾ ਤੇ ਇਕ ਇਸ ਜਨਮ ਦਾ, ਇਸੇ ਵਿਚ ਦੇਵੀ ਪ੍ਰਗਟਾਉਣ ਦੀ ਸਾਖੀ ਮਿਲਦੀ ਹੈ। ਪਰ ਵੀਚਾਰ ਕਰਨ ਤੇ ਇਹ ਸਾਖੀ ਬਨਾਵਟੀ ਸਹੀ ਹੋ ਜਾਂਦੀ ਹੈ।ਅਸੀਂ ਗੁ:ਪ੍ਰ. ਸੂਰਜ, ਰਾ: ੧੧ ਅੰਸੂ ੫੧–੯ ਦੀ ਟੂਕ ਵਿਚ ਗੁਰੂ ਜੀ ਦੇ ਪਿਛਲੇ ਜਨਮ ਸੰਬੰਧੀ ਬਚਿੱਤ੍ਰ ਨਾਟਕ ਵਿਚ ਆਪ ਦੱਸੇ ਹਾਲਾਤ ਤੇ ਸੋ ਸਾਖੀ ਦੇ ਹਾਲਾਤ ਦਾ ਪਰਸਪਰ ਵਿਰੋਧ ਨਰੋਤਮ ਤਾਰਾ ਸਿੰਘ ਜੀ ਲਿਖਤ ਦੁਆਰਾ ਦਿਖਾ ਆਏ ਹਾਂ। ਗੁਰੂ ਜੀ ਹੇਮ ਕੁੰਟ ਦਾ ਪਤਾ ਹਿਮਾਲੇ ਵਿਚ ਦੱਸਦੇ ਹਨ ਤੇ ਸੋ ਸਾਖੀ ਵਾਲਾ ਵਿੰਧਯਾਚਲ ਵਿਚ। ਦੋਹੀਂ ਥਾਈਂ ਕਥਨ ਕਰਨ ਵਾਲੇ ਗੁਰੂ ਜੀ ਹਨ ਸੋ ਗੁਰੂ ਜੀ ਇਕ ਮਾਜਰੇ ਨੂੰ ਕਿਤੇ ਹਿਮਾਲਯ ਵਿਚ ਤੇ ਕਿਤੇ ਵਿੰਧਯਾਚਲ ਵਿਚ ਨਹੀਂ ਦੱਸ ਸਕਦੇ ਤਾਂਤੇ ਸੋ ਸਾਖੀ ਦਾ ਲੇਖ ਬਨਾਵਟੀ ਹੈ। ਫਿਰ ਇਸੇ ਸੰਬੰਧ ਵਿਚ ਦੇਖੋ ਰੁਤ ੩ ਅੰਸੂ ੩੫–੪੧ ਦੀ ਹੇਠਲੀ ਟੂਕ।

ਦੇਵੀ ਪੂਜਨ ਦਾ ਹੁਣ ਤਕ ਲੱਭਾ ਆਦਿ ਲੇਖਕ ਮਹਿਮਾ ਪ੍ਰਕਾਸ਼ ਛੰਦਾਬੰਦੀ ਹੈ। ਉਸ ਨੇ ਦੇਵੀ ਪੂਜਨ ਦੀ ਉਥਾਨਕਾ ਸੰਗਤ ਪਰ ਤੁਰਕਾਂ ਦੀ ਵਧੀਕੀ ਤੋਂ ਗੁਰੂ ਜੀ ਦਾ ਉਦਾਸ ਹੋਕੇ ਬੀਰਰਸ ਉਪਜਾਵਨ ਲਈ ਏਹ ਵਿਚਾਰ ਕਰਨਾ ਦੱਸਿਆ ਹੈ, ਪਰ ਸੋ ਸਾਖੀ ਨੇ ਘੜਤ ਹੋਰ ਘੜੀ ਹੈ ਜੋ ਇਤਿਹਾਸ ਦੇ ਬੀ ਵਿਰੁੱਧ ਹੈ। ਸੋ ਸਾਖੀ ਕਹਿੰਦੀ ਹੈ ਕਿ ਪਾਉਂਟੇ ਤੋਂ ਤੁਰੇ ਤਾਂ ਕੇਸ਼ੋਦਾਸ ਸੱਦਿਆ ਫੇਰ ਕਪਾਲ ਮੋਚਨ ਜਾ ਲੁਕੇ ਉਥੇ ਤੁਰਕ ਸੈਨਾਂ ਢੂੰਡਦੀ ਆਈ ਪਰ ਕਿਵੇਂ ਟਲ ਗਈ। ਫੇਰ ਨੈਣੇ ਪੁਰ ਆ ਗਏ, ਉਥੇ ਮਥਰਾ ਬ੍ਰਾਹਮਨ ਮਿਲਿਆ, ਫੇਰ ਧੁਨਕੀ ਆਏ ਸੱਤ ਦਿਨ ਬਾਦ ਮਤਾ ਕੀਤਾ ਕਿ ਨੈਣੂ ਪੁਤਰੀ*ਦੀ ਸੇਵਾ ਕੀਤੀ ਜਾਵੇ, ਫੇਰ ਪਹਾੜ ਜਾ ਚੜ੍ਹੇ ਤੇ ਪੰਜ ਪਹਿਰ ਦਾ ਹੇਮ ਅਰੰਭਿਆ। ਇਹ ਸਾਰੀ ਗਲ ਇਤਿਹਾਸ ਵਿਰੁੱਧ ਹੈ:–ਪਾਉਂਟੇ ਤੋਂ ਗੁਰੂ ਸਾਹਿਬ ਜੀ ੧੭੪੬ ਵਿਚ ਟੁਰੇ ਹਨ, ਖਾਲਸਾ ਵਿਸਾਖ ੧੭੫੬ ਵਿਚ ਪ੍ਰਗਟਿਆ ਸਾਰੇ ਲੇਖਕ ਦੇਵੀ ਦਾ ਵਾਕਿਆ ਉਸ ਤੋਂ ਪਹਿਲੇ ਚੇਤ ਵਿਚ ਦੱਖਦੇ ਹਨ, ਸੋ ੧੭੫੫ ਹੋਇਆ। ਸੋ ਸਾ: ਵਾਲਾ ੧੭੫੫ ਦੀ ਘਟਨਾ ਨੂੰ ੧੭੪੬ ਵਿਚ ਲੈ ਗਿਆ ਹੈ, ੯ ਬਰਸ ਦਾ ਟਪਲਾ ਘੜਤ ਘੜਨ ਵਿਚ ਖਾ ਗਿਆ ਹੈ। ਗੁਰੂ ਜੀ ਕਪਾਲ ਮੋਚਨ ਮੇਲੇ ਪਰ ਗਏ ਸਨ ਤੇ ਮੁੜਕੇ ਪਾਂਵਟੇ ਗਏ ਫਿਰ ਭੰਗਾਣੀ ਜੁੱਧ ਹੋਇਆ ਫੇਰ ਅਨੰਦਪੁਰ ਗਏ ਪਰ ਸੋ ਸਾਖੀ ਵਾਲਾ ਕਪਾਲ ਮੋਚਨ ਤੋਂ ਹੀ ਨੈਣਾਂ ਟਿੱਲੇ ਤੇ ਲੈ ਜਾਂਦਾ ਹੈ। ਇਸ ਤਰ੍ਹਾਂ ਦੀ ਇਤਹਾਸ ਵਿਰੁੱਧਤਾ ਤੋਂ ਇਸ ਸਾਖੀ ਦਾ ਕਿਸੇ ਇਤਿਹਾਸ ਤੋਂ ਨਾਵਾਕਫ ਦੇ ਹਥੀਂ ਠੱਪੇ ਜਾਣਾ ਸਹੀ ਹੋਗਿਆ।ਸੋ ਸਾਖੀ ਸਾਹਿਬ ਰਾਮ ਕੌਰ ਜੀ ਦੀ ਰਚਨਾ ਦੱਸੀ ਜਾਂਦੀ ਹੈ।ਜੇ ਇਹ ਸਾਖੀ ਸਾਹਿਬ ਰਾਮ ਕੌਰ ਜੀ ਨੇ ਲਿਖੀ ਹੁੰਦੀ ਤਾਂ ਉਹ ਸਤਿਗੁਰ ਜੀ ਦੇ ਹਜ਼ੂਰੀਏ ਇੱਡੀਆਂ ਭਾਰੀਆਂ ਇਤਿਹਾਸਿਕ ਭੁੱਲਾਂ ਕਦੇ ਨਾ ਕਰਦੇ।ਫਿਰ ਇਸੇ ਸੋ ਸਾਖੀ ਪੋਥੀ ਵਿੱਚ ਸਿਖਾਂ ਦੀਆਂ ਰਹਿਤਾਂ ਆਦਿਕ ਦੱਸਣ ਵੇਲੇ ਸਿੱਖਾਂ ਨੂੰ ਸੀਤਲਾ ਪੂਜਣ ਤੋਂ ਵਰਜਿਆ ਹੈ। ਸੀਤਲਾ ਦੁਰਗਾ ਦਾ ਹੀ ਰੂਪ ਮੰਨੀ ਜਾਂਦੀ ਹੈ†। ਸੋ ਸਾਖੀ ਦੀ ੬੨ਵੀਂ ਸਾਖੀ ਵਿੱਚ ਗੁਰੂ ਸਾਹਿਬ ਜੀ ਦੀ ਜ਼ਬਾਨੀ ਐਉਂ ਲਿਖਿਆ ਹੈ:–"ਮੇਰਾ ਸਿਖ ਸੀਤਲਾ ਨਾ ਮਾਨੈ"

*ਸੋ ਸਾਖੀ ਦੇ ਏਹ ਲਫਜ਼ ਬੀ ਅਟਪਟੇ ਹਨ 'ਨੈਣਾਂ' ਤਾਂ ਇਕ ਗੁਜਰ ਸੀ ਦੁਰਗਾ ਉਸ ਦੀ ਪੁੱਤ੍ਰੀ ਕਿਵੇਂ ?†ਗੁਰੂ ਹਰਿ ਗੋਬਿੰਦ ਜੀ ਦੀ ਸੀਤਲਾ ਪੂਜਨ ਸਮੇਂ ਕਵੀ ਜੀ ਨੇ ਦੁਰਗਾ ਪੂਜਨ ਜਾਣਾ ਦੱਸਕੇ ਸੀਤਲਾ ਤੇ ਦੁਰਗਾ ਨੂੰ ਇੱਕੋ ਦਾ ਰੂਪ ਦੱਸਿਆ ਹੈ। ਦੇਖੋ ਰਾਸ ੩ ਅੰਸੂ ੧੨।

ਇਹ ਵਾਕ ਉਸੇ ਵਾਕ ਦੇ ਅਨਕੂਲ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਹੈ:—
ਭੈਰਉ ਭੂਤ ਸੀਤਲਾ ਧਾਵੈ ॥ ਖਰ ਬਾਹਨ ਉਹੁ ਛਾਰ ਉਡਾਵੈ ॥ ੧ ॥ ਹਉ ਤਉ ਏਕ ਰਮਈਆ ਲੈਹਉ ॥ ਆਨ ਦੇਵ ਬਦਲਾਵਨਿ ਦੈਹਉ ॥ ੧ ॥ ਰਹਾਉ ॥ ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥ ਬਰਦ ਚਢੇ ਭਉਰੁ ਢਮਕਾਵੈ ॥ ੨ ॥ ਮਹਾ ਮਾਈ ਕੀ ਪੂਜਾ ਕਰੈ। ਨਰ ਸੈ ਨਾਰਿ ਹੋਇ ਅਉਤਰੈ ॥ ੩ ॥ ਤੂ ਕਹੀਅਤਿ ਹੀ ਆਦਿ ਭਵਾਨੀ ॥ ਮੁਕਤਿ ਕੀ ਬਰੀਆ ਕਹਾ ਛਪਾਨੀ ॥ ੪ ॥ ਗੁਰਮਤਿ ਰਾਮ ਨਾਮ ਗਹੁ ਮੀਤਾ ॥ ਪ੍ਰਣਵੈ ਨਾਮਾ ਦਿਉ ਕਹੈ ਗੀਤਾ ॥ ੫ ॥ ੨ ॥ ੬ ॥ [ਗੋਂਡ ਨਾਮ ਦੇਵ ਜੀ।

ਉਪਰਲੀ ਵੀਚਾਰ ਤੋਂ ਸੋ ਸਾਖੀ ਦੇ ਏਹ ਪ੍ਰਸੰਗ ਬਨਾਵਟੀ ਹੋਣੇ ਸਹੀ ਹੋ ਗਏ ਤੇ ਫਿਰ ਉਸੇ ਸੋ ਸਾਖੀ ਵਿਚੋਂ ਦੇਵ ਦੀ ਪੂਜਾ ਦੀ ਮਨਾਹੀ ਬੀ ਨਿਕਲ ਗਈ।

੧੦. ਗੁਰ ਬਿਲਾਸ ਭਾਈ ਸੁਖਾ ਸਿੰਘ ਜੀ [੧੮੫੪]—ਇਹ ਪੁਸਤਕ ਗੁਰੂ ਜੀ ਦੇ ਹਾਲਾਤ ਦੱਸਦੀ ਹੈ ਤੇ ਲਗ ਪਗ ਸੰਮਤ ੧੮੫੪ ਵਿਚ ਅਨੰਦਪੁਰ ਸਾਹਿਬ ਲਿਖੀ ਗਈ ਹੈ।

ਇਸ ਵਿੱਚ ਦੇਵੀ ਦਾ ਪ੍ਰਸੰਗ ਹੈ ਪਰ ਅਧਜਾਯ ਦੇ ਅੰਤ ਵਿੱਚ ਇਸ ਦੇ ਕਰਤਾ ਭਾਈ ਸੁੱਖਾ ਸਿੰਘ ਜੀ ਦੱਸਦੇ ਹਨ ਕਿ ਇਹ ਪ੍ਰਸੰਗ ਉਨ੍ਹਾਂ ਨੇ ਰਵਾਇਤਾਂ ਤੋਂ ਲਿਆ ਹੈ। ਯਥਾ:—

'ਪ੍ਰਗਟ ਕਥਾ ਜਿਮ ਜਗਤ ਮੈਂ ਗਾਵਤ ਗੁਨੀ ਸੁਧੀਰ ॥ ਤਿਹ ਪ੍ਰਸਾਦ ਵਰਨਨ ਕਰੀ ਤੈਸ ਭਾਂਤ ਇਨ ਕੀਰ।' ਇਸਤੋਂ ਪਤਾ ਲੱਗਾ ਕਿ ਆਪਦੀ ਲਿੱਖਤ ਸੁਣੀ ਸੁਣਾਈ ਰਵਾਯਤ ਦੇ ਆਧਾਰ ਤੇ ਹੈ। ਕਿਸੇ ਆਪ ਕੀਤੀ ਇਤਿਹਾਸਕ ਖੋਜ ਦਾ ਸਿੱਟਾ ਨਹੀਂ ਹੈ।

੧੧. ਸ਼੍ਰੀ ਗੁਰ ਪ੍ਰਤਾਪ ਸੂਰਜ—[੧੯੦੦] ਇਸ ਦੇ ਪਾਠ ਤੇ ਮੁਕਾਬਲੇ ਕਰਨ ਤੋਂ ਸਾਫ ਪਤਾ ਲਗ ਜਾਂਦਾ ਹੈ ਕਿ ਆਪ ਦੇ ਪਾਸ ਮਹਿਮਾ ਪ੍ਰਕਾਸ਼ (ਛੰਦਾ ਬੰਦੀ)ਹੈਸੀ, ਗੁਰਬਿਲਾਸ ਭਾ:ਸੁੱਖਾ ਸਿੰਘ ਦਾ ਬੀ ਹੈਸੀ ਤੇ ਸੋ ਸਾਖੀ ਦੀ ਪੋਥੀ ਬੀ ਹੈਸੀ। ਇਨ੍ਹਾਂ ਤੋਂ ਹਾਲ ਲੈਕੇ ਆਪ ਨੇ ਲਿਖਿਆ ਹੈ, ਆਪਣੀ ਖਾਸ ਖੋਜ ਕੀਤੀ ਦਾ ਕੋਈ ਇਸ਼ਾਰਾ ਆਪ ਨੇ ਨਹੀਂ ਦਿੱਤਾ।

'ਦਸਮ ਗੁਰੂ ਜੀ ਦਾ ਇਸ਼ਟ ਯਾ ਗੁਰੂ ਦੇਵੀ ਨਹੀਂ ਸੀ' ਇਹ ਗਲ ਅਸੀਂ ਪਿੱਛੇ ਕਵੀ ਜੀ ਦੀ ਆਪਣੀ ਲਿਖਤ ਤੋਂ ਸਾਬਤ ਹੁੰਦੀ ਵੇਖ ਆਏ ਹਾਂ, ਦੇਖੋ ਪੰਨਾ ੪੯੮੨–੮੩ ਤੇ–੮੬–੮੭. ਆਪ ਨੇ ਦੇਵੀ ਨੂੰ ਗੁਰੂ ਚਰਨਾਂ ਵਿੱਚ ਵੱਸਣ ਵਾਲੀ ਦੱਸਿਆ ਹੈ।

੧੨. ਗੁਰ ਬਿਲਾਸ ਕ੍ਰਿਤ ਬਾਬਾ ਸੁਮੇਰ ਸਿੰਘ ਜੀ [ਲਗ ਪਗ ਸੰਮਤ ੧੯੩੯] ਆਪ ਦੇ ਦੇਵੀ ਸੰਬੰਧੀ ਲੇਖ ਦਾ ਆਧਾਰ ਮਹਿਮਾ ਪ੍ਰਕਾਸ਼, ਗੁਰਬਿਲਾਸ ਤੇ ਗੁਰ ਪ੍ਰਤਾਪ ਸੂਰਜ ਤੇ ਹੈ। ਅਪਣੀ ਖੋਜ ਯਾ ਕਿਸੇ ਇਨ੍ਹਾਂ ਤੋਂ ਪੁਰਾਤਨ ਨੁਸਖੇ ਦੇ ਆਧਾਰ ਤੇ ਕੁਛ ਲਿਖਿਆ ਇਨ੍ਹਾਂ ਦੇ ਪੁਸਤਕ ਤੋਂ ਸਹੀ ਨਹੀਂ ਹੁੰਦਾ।

੧੩. ਪੰਥ ਪ੍ਰਕਾਸ਼—[ਭੰਗੂ ਰਤਨ ਸਿੰਘ ਜੀ ਦਾ ਸੰਮਤ ੧੮੯੮। ਭਾਈ ਗਿਆਨ ਸਿੰਘ ਗਿਆਨੀ ਜੀ ਦਾ ਸੰਮਤ ੧੯੪੬*]।

ਗਿਆਨੀ ਗਿਆਨ ਸਿੰਘ ਜੀ ਦੇ ਪੱਥਰ ਦੇ ਛਾਪੇ (ਸੰਮਤ ੧੯੪੬) ਵਿੱਚ ਛਪੇ ਪੰਥ ਪ੍ਰਕਾਸ਼ ਵਿੱਚ ਦੇਵੀ ਪ੍ਰਗਟਾਈ ਲਿਖੀ ਹੈ। ਉਸ ਵਿੱਚ ਉਨ੍ਹਾਂ ਨੇ ਇਕ ਇਕਤਬਾਸ ਦਿੱਤਾ ਹੈ ਜੋ ਆਪਣੀ ਇਬਾਰਤ ਤੋਂ ਖਿਆਲ ਦੇ ਸਕਦਾ ਹੈ ਕਿ ਉਹ ਰਤਨ ਸਿੰਘ ਭੰਗੂ ਦੇ ਪੰਥ

*ਇਸ ਤੋਂ ਪਹਿਲਾਂ ੧੯੩੫ ਬਿ: ਦਾ ਪਤਾ ਚਲਦਾ ਹੈ ਕਿ ਉਸ ਸੰਮਤ ਵਿਚ ਇਹ ਪਹਿਲਾਂ ਛਪਿਆ ਸੀ, ਉਹ ਨੁਸਖਾ ਸਾਨੂੰ ਮਿਲਿਆ ਨਹੀਂ, ੧੯੪੬ ਦਾ ਅਸਾਂ ਪਾਸ ਹੈ।

ਪ੍ਰਕਾਸ਼ ਤੋਂ ਲੀਤਾ ਗਿਆ ਹੈ। ਅਸਲ ਵਿੱਚ ਗਿਆਨੀ ਜੀ ਦਾ ਪੰਥ ਪ੍ਰਕਾਸ਼ ਭੰਗੂ ਜੀ ਦੇ ਪੰਥ ਪ੍ਰਕਾਸ਼ ਦੀ ਹੀ ਕਾਇਆਂ ਪਲਟ ਹੈ। ਅਸਾਂ ਨੂੰ ਇਹ ਉਪਰ ਦੱਸੀ ਇਬਾਰਤ, ਭੰਗੂ ਰਤਨ ਸਿੰਘ ਜੀ ਦੇ ਗ੍ਰੰਥ ਵਿੱਚ ਜੋ ਸਾਡੇ ਪਾਸ ਹੈ, ਨਹੀਂ ਮਿਲੀ। ਰਤਨ ਸਿੰਘ ਜੀ ਆਪਣਾ ਪੰਥ ਪ੍ਰਕਾਸ਼ ਕਪਤਾਨ ਮਰੇ ਨੂੰ ਸਿੱਖ ਇਤਿਹਾਸ ਸੁਣਾਕੇ ਲਿਖਦੇ ਹੁੰਦੇ ਸਨ। ਉਨ੍ਹਾਂ ਦੀ ਪੋਥੀ ਵਿਚ ਕਈ ਵੇਰ ਕਪਤਾਨ ਮਰੇ ਦਾ ਨਾਮ ਆਉਂਦਾ ਹੈ, ਜੋ ਇਸ ਇਬਾਰਤ ਵਿੱਚ ਵੀ ਆਇਆ ਹੈ ਜਿਸਦਾ ਸੰਖੇਪ ਭਾਵ ਐਉਂ ਹੈ:—'ਕਿ ਮਰੇ ਨੇ ਸਾਨੂੰ ਪੁੱਛਿਆ ਕਿ ਜਦ ਗੁਰੂ ਜੀ ਇਕ ਅਕਾਲ ਉਪਾਸਿਕ ਸਨ ਤਾਂ ਦੇਵੀ ਕਿਉਂ ਪੂਜੀ, ਅਸਾਂ ਉੱਤਰ ਦਿੱਤਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਸਭਾ ਵਿੱਚ ਬ੍ਰਾਹਮਣਾਂ ਨੇ ਕਿਹਾ ਕਿ ਕਲਜੁਗ ਵਿੱਚ ਦੇਵਤਾ ਪ੍ਰਗਟ ਨਹੀਂ ਹੋ ਸਕਦੇ ਤੇ ਗੁਰੂ ਜੀ ਨੇ ਕਿਹਾ ਕਿ ਨਹੀਂ, ਹੋ ਸਕਦਾ ਹੈ। ਬ੍ਰਾਹਮਣਾਂ ਨੇ ਹਠ ਕੀਤਾ ਤੇ ਗੁਰੂ ਜੀ ਨੇ ਆਪਣਾ ਵਾਕ ਪੂਰਾ ਕਰਨ ਲਈ ਪ੍ਰਗਟਾਕੇ ਵਿਖਾ ਦਿੱਤਾ'। ਇਹ ਗਲ ਭਾਈ ਗਿਆਨ ਸਿੰਘ ਨੇ ਆਪਣੀ ਵੱਲੋਂ ਦਿੱਤੀ ਹੈ, ਰਤਨ ਸਿੰਘ ਜੀ ਤੋਂ ਲਈ ਹੋਈ ਨਹੀਂ ਦੱਸੀ ਤੇ ਨਾਂ ਹੀ ਸਾਨੂੰ ਅਪਣੇ ਪਾਸ ਦੇ ਨੁਸਖੇ ਵਿੱਚ ਮਿਲੀ ਹੈ। ਇਸ ਲਈ ਇਹੋ ਖਿਆਲ ਕਰਨਾ ਚਾਹੀਏ ਕਿ ਰਤਨ ਸਿੰਘ ਜੀ ਦੇ ਪੰਥ ਪ੍ਰਕਾਸ਼ ਵਿੱਚ ਦੇਵੀ ਦਾ ਪ੍ਰਸੰਗ ਨਹੀਂ ਹੈ।

ਗਿਆਨੀ ਗਿਆਨ ਸਿੰਘ ਜੀ ਨੇ ਆਪਣੇ ਇਸ ਪੰਥ ਪ੍ਰਕਾਸ਼ ਵਿਚ ਇਥੇ ਉਹੋ ਉਪਰਲਾ ਹੀ ਕਾਰਨ ਦੱਸਿਆ ਤੇ ਅੱਗੇ ਦੇਵੀ ਪ੍ਰਗਟ ਹੋਣ ਦੀ ਵਾਰਤਾ ਲਿਖੀ ਹੈ। ਪੜ੍ਹਨ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਆਪ ਨੇ ਜੋ ਕੁਛ ਲਿਖਿਆ ਹੈ ਸੋ ਸ਼੍ਰੀ ਗੁਰੂ ਪ੍ਰਤਾਪ ਸੂਰਜ ਤੇ ਗੁਰਬਿਲਾਸ ਭਾਈ ਸੁੱਖਾ ਸਿੰਘ ਆਦਿਕਾਂ ਦੇ ਆਧਾਰ ਤੇ ਲਿਖਿਆ ਹੈ। ਕੋਈ ਨਵੀਂ ਲਿੱਖਤ ਯਾ ਇਸ ਖੋਜ ਵਿਸ਼ੇ ਪਰ ਇਨ੍ਹਾਂ ਨੂੰ ਨਹੀਂ ਮਿਲੀ*।

੧੪. ਇਸ ਸਮੇਂ ਦੇ ਹੋਰ ਲੇਖਕ:—ਇਸ ਸਮੇਂ ਦੇ ਖਿਆਲ ਦੇ ਅਨੁਯਾਈ ਲੇਖਕ ਪੰਡਤ ਤਾਰਾ ਸਿੰਘ ਜੀ (੧੯੩੪ ਬਿ:) ਨੇ 'ਗੁਰਮਤ ਨਿਰਣਯ ਸਾਗਰ' ਵਿੱਚ ਤੇ ਪੰਡਤ ਹਰਾ ਸਿੰਘ ਜੀ ਨੇ (੧੯੪੧ ਬਿ:) 'ਗੁਰੂ ਸਿਧਾਂਤ ਪਾਰਿਜਾਤ' ਸੰਸਕ੍ਰਿਤ ਵਿੱਚ ਤੇ ਪੰਡਤ ਸਾਧੂ ਸਿੰਘ ਜੀ (੧੯੪੬ ਬਿ:) 'ਗੁਰ ਸਿੱਖਿਆ ਪ੍ਰਭਾਕਰ' ਵਿੱਚ ਦੇਵੀ ਆਰਾਧਨ ਬਾਬਤ ਸੰਖੇਪ ਕਰਕੇ ਲਿਖਿਆ ਹੈ, ਇਨ੍ਹਾਂ ਦਾ ਵੇਰਵਾ ਅਗਲੇ ਨਕਸ਼ੇ ਵਿਚ ਆਵੇਗਾ।

ਹੋਰ ਬੀ [illegible] ਲੇਖਕ ਇਸ [illegible] ਦੇ ਹੋ ਸਕਦੇ ਹਨ ਪਰ ਸਭ ਦਾ ਸਮਾ ਇਸੇ ਸਮੇਂ ਵਿਚ ਆ ਜਾਂਦਾ ਹੈ।

ਉਪਰ ਲਿਖੇ ਲੇਖਕਾਂ ਦੇ ਲਿਖੇ ਦੇਵੀ ਪ੍ਰਗਟਣ ਦੇ ਹਾਲਾਤ ਦੇ ਵੇਰਵਿਆਂ ਵਿੱਚ ਪ੍ਰਸਪਰ ਵਿਰੋਧ ਹੈਨ, ਇਨ੍ਹਾਂ ਵਿਰੋਧਾਂ ਨੂੰ ਸਫੁਟ ਸਮਝਣ ਲਈ ਅਸੀਂ ਅੱਗੇ ਇਕ ਨਕਸ਼ਾ ਦੇਂਦੇ ਹਾਂ।

ਇਕ ਮਾਜਰੇ ਦੇ ਵਰਣਨ ਦੇ ਵੇਰਵੇ ਵਿਚ ਜੋ ਲੇਖਕ ਪਰਸਪਰ ਵਿਰੋਧੀ ਗੱਲਾਂ ਲਿਖਣ ਤਾਂ ਉਨ੍ਹਾਂ ਦੇ ਦੱਸੇ ਸਾਰੇ ਹਾਲ ਸੱਚੇ ਨਹੀਂ ਕਰਾਰ ਦਿੱਤੇ ਜਾ ਸਕਦੇ। ਸਗੋਂ ਓਹ ਦਲੀਲ ਹੁੰਦੇ ਹਨ ਸਾਰੇ ਮਾਮਲੇ ਦੇ ਯਾ ਬਹੁਤ ਸਾਰੇ ਦੇ ਬਨਾਵਟੀ ਹੋਣ ਦੇ।

*ਗਿਆਨੀ ਗਿਆਨ ਸਿੰਘ ਜੀ ਨੇ ਪੰਥ ਪ੍ਰਕਾਸ਼ ਮੁੜਕੇ ਛਾਪਣ ਵੇਲੇ ਦੇਵੀ ਦੇ ਪ੍ਰਸੰਗ ਵਿਚ ਅਦਲਾ ਬਦਲੀ ਕੀਤੀ ਹੈ ਤੇ ਅੰਤ ਵਿੱਚ ਜੋ ਕੁਝ ਉਨ੍ਹਾਂ ਨੇ ਤਵਾਰੀਖ ਖਾਲਸਾ ਵਿੱਚ(ਜੋ ਉਨ੍ਹਾਂ ਨੇ ਸਭ ਤੋਂ ਮਗਰੋਂ ਦੀ ਐਡੀਸ਼ਨ ਵਿਚ) ਲਿਖਿਆ ਹੈ, ਪਹਿਲੇ ਆਪਣੇ ਲਿਖੇ ਦਾ ਖੰਡਨ ਕਰਦਾ ਹੈ। ਇਹ ਲੇਖ ਅਸੀਂ ਅਗਲੇ ਅੰਕ (ਏ) ਵਿਚ ਦਿਆਂਗੇ, ਦੇਖੋ ਪੰਨਾ ੫੦੦੮

ਇਸ ਸਮੇਂ ਦੇ ਦੋਵੇਂ ਪੁਸਤਕ ਦੇ ਲਿਖਣ ਵਾਲੇ ਲੇਖਕਾਂ ਦੇ ਪਰਸਪਰ ਵਿਰੋਧਾਂ ਦਾ ਨਮੂਨਾ: —

ਨਾਮ ਲਿਖਿਆਸਥ ਨੰਬਰ	੧ ਉਪਨਾਮਕਾ ਸੇ ਦੇਵੀ ਪੁਸਤਕ ਦੀ ਦੱਸੀ ਹੈ	੨ ਦੇਵੀ ਦਾ ਪੂਰੇਲ ਕਰਨ ਵਾਲਾ ਕੋਯਕਾ ਕਾਯਮਣ ਸੀ।	੩ ਮੰਡਲ ਕੀਹ ਲਖਿਆ	੪ ਪੂਰੇਖ ਕੀਹੂੰ ਹੋਈ ਤੇ ਰੂਪ ਕੋਹ ਸੀ	੫ ਦਖਨ ਦੇਖਕੇ ਰੂਹ ਸੀ ਅੱਖੀ' ਮੀਟੀ ਕਿ ਨਹੀਂ'	੬ ਦੇਵੀ ਨੇ ਭੇਟਾ ਕੀਹ ਲਈ ਤੇ ਕਿਵੇਂ ?	੭ ਦੇਵੀ ਕੀ ਸੇ ਦੇ ਬਣੀ	੮ ਹਥਨ ਅਰੰਭ ਦਾ ਸੰਮਤ	੯ ਹਥਨ ਕਿਥ ਤਕਰ ਸਮਾਂ
੧. ਮਹਿੰਮਾ ਪ੍ਰਕਾਸ਼ ਛੰਦਾ ਕੈਦੀ	ਰੂਹਦਾਂ ਦੀ ਸੁਣੀ ਹੋਈ ਸੰਕਤ ਦਾ ਦੁੱਖ ਸੁਣਕੇ ਸੁਰਬੀਰਤਾ ਲਈ ਦੇਵੀ ਆਰਾਧਨ ਦੀ ਸੋਚ ਕੀਤੀ।	ਕਈ ਪੰਡਤ,ਨਾਮ ਕਿਸੇ ਦਾ ਨਹੀਂ'		ਪ੍ਰਕਾਸ਼ ਹੋਕੇ ਅਲਟ ਹੁਸੀ, ਅਤ ਹਥਯਾਰ ਫੜੇ ਹੋਏ ਸੁਰਜ ਵਾਂਙੂ ਚਮਕਦੀ ਦਿਸ ਆਈ।	ਪੰਡਤ ਦੇਖ ਮੂਰਛਾ ਖਾ ਗਏ, ਰੂਹ ਸੀ ਦਖਨ ਕਰਕੇ ਕਿਤਸੇ	ਤੋਲ ਲਕਾਂਦਿਆ ਤੇ ਭੇਟ ਦਿਤੀ ਤੇ ਭੇਰ ਭੇਟ ਲੇਕ ਖਿਲੀ। ਭੇਰ, ਭੇਟ ਦਾ ਦੇਖਦਾ ਨਹੀਂ' ਦਿੱਤਾ।	ਕੁੰਡ ਵਿਚ ਖੰਡ' ਧਰ ਕਈ, ਮਕਰੰਦ' ਕੁੰਡ ਠੰਢਾ ਕਰਕੇ ਕਢਿਆ।		
੨. ਰੂਪ ਵਿਕਾਸ ਪ੍ਰਿਤ ਸੁੱਖ ਸਿੰਘ ਜੀ	ਸਿਕਾਰੋਂ' ਆਕੇ ਪਾਰਸਾ ਪੰਚ ਪ੍ਰਕਾਸ਼ ਕਰਨ ਕਈ ਦੇਵੀ ਪੂਰੇਲ ਕਰਨ ਦਾ ਰੂਹਦਾ ਰੂਹਿਆ।	ਵੱਡਾ ਨੰਦ ਉਸੇਠ ਕਾਸੀ,	ਦੇਵੀ ਦੇ ਕਈ ਠਾਮ	ਰੂਹਾਕ ਆਦਿ ਆਕੇ ਦਿੱਸੀ ਮੂੰਡ ਮਾਲਾ, ਮੂੰਹ ਵਿਚ ਅੱਕ, ਬਦ੍ਰਤ ਕਰਾਕ, ਖੁਲੇ ਵਾਲ, ਲਾਲਾ ਨੇਤ, ਖੱਬੇ ਹੱਥ ਤਲਵਾਰ	ਅੱਖਾਂ ਨਹੀਂ' ਮੀਲੀਆਂ।	ਨਾ ਭੇਟ ਮੰਗੀ ਨਾ ਰੂਹਾਂ ਨੇ ਕੋਈ ਆਪੇ ਦਿੱਤੀ, ਬ੍ਰਾਹਮਨ ਨੇ ਪਹਿਲੋਂ ਕਿਹਾ ਸੀ ਕਿ ਪੂੱਜਕ ਭੇਟਾ ਦੇਣੇ ਹੋਣਗੇ।	ਬਰ ਦੇਕੇ ਲੇਪ। ਹ੍ਰਿਪਾਨ ਮੰਗੀ ਤੇ ਉਹ ਦੇ ਬਣੀ।		੭. ਸਾਕ। ਦਾਸੀ ਸਾਕ ਦਰਬਾ ਕੰਵੇ ਕਾਸੀ ਨੇਤੇ ਦਿਤੇ ਹੈ।
੩. ਸੇ ਸਾਖੀ	ਪੰਚ ਮਾਨ ਭੇਕ ਕਰਨ ਕਈ ਦੇਕਣਾ ਪੁਸਤ ਦਾ ਰੂਹਦਾ ਰੂਹਿਆ।	ਕੋਯੇ ਦਾਸ ਕਾਸੀ ਕਾਸੀ ਸਾਕਸੁਤ ਕਾਹਮਣ।	ਉਹ ਉਸ ਮੁਣ ਰੂਹ ਰੂਟ ਰੂਲ ਰੂਹ	ਸੁਰਜ ਦੇ ਪ੍ਰਕਾਸ਼ ਤੋਂ ਥੱਕ ਪ੍ਰਕਾਸ਼ । ਰੂਪ ਕੋਈ ਨਹੀਂ' ਦਿਤਾ ਕਿਕਣਾ ਹੈ 'ਨਿਰਮੀ ਦੇਕ ਕਾਰ ਮੁਖ ਚਾਂਡਾ'	'ਮੀਚਨੇਠ ਉਠ ਰੂਪਾ ਠਾਂਵਾ'	ਦੇਵੀ ਨੇ ਆਪ ਭੇਟ ਮੰਗੀ। ਭਗੀ ਠਾਕ ਸਰੀਰ ਤੋਂ ਕਰੂ ਕਥ ਦੇ ਦੂਰ ਦਿੱਤੀ।	'ਦੂਰੀ'	ਪ੍ਰਖ ਰੂਰੂ ਠੰਢਾ ਜਿਥੇ ਅੰਡ।	ਦਸ ਮਹੀਨੇ
੪. ਰੂਪ ਪ੍ਰਤਾਪ ਸੁਰਜ	ਮਹਿੰਮਾ ਪ੍ਰਕਾਸ਼ ਵਾਲੀ ਹੀ ਸਾਰੀ ਉਪਨਾਮਕਾ ਹੈ।	ਕੋਯੇਦਾਸ ਕਾਂਸੀ ਨਿਵਾਸੀ ਸਾਕਸੁਤ।	ਉਪੁਕਾ	ਰੂਪ ਵਿਕਾਸ ਵਾਲੇ ਕਿਆਨਕ ਰੂਪ ਵਿਚ ਆਈ ਤੇ ਪਹਾਕ ਦੀ ਚੋਟੀ ਤੇ ਪਹਿਲਾਂ ਅਲਟ ਹੁਸੀ ਫੇਰ ਚਤੁਰ ਭਜੀ ਕੰਚਨ ਵੰਨੀ	ਇਕ ਵੇਰ ਦੇਖ ਨਮੇ ਕਰਦਿਆਂ ਠੰਨ ਮੀਚ ਲਏ।	ਭੇਟ ਮੰਗੀ ਰੂਹ ਸੀ ਨੇ ਕਰਨ ਨਾਲ ਆਪਣਾ ਛਹੁ ਕੱਢਕੇ ਦਿੱਤਾ ਤੇ ਕਿਹਾ ਚਾਰ ਭੇਟੇ ਤੇ ਸਿਖ ਸੀ ਸਰੀਰ ਹੋਣਗੇ ਸਭ ਭੇਰੀ ਭੇਟਾ ਹਨ।	'ਕਰਦ'	ਵੈਸਾਖ ਦੀ ਪੂਰਨਮਾਸ਼ੀ ੧੭੫੫	੧੧ ਮਹੀਨੇ
੫. ਰੂਪ ਵਿਕਾਸ ਪ੍ਰਿਤ ਬਾਬਾ ਸੁਮਿਤ ਸਿੰਘ ਜੀ।	ਦੇਵੀ ਦਿਤੇ ਕਾਹਮਣ ਤੋਂ ਭੀਮ ਦੇ ਬਾਲ ਦੀ ਕਥਾ ਸੁਣ ਕੇ ਰੂਹ ਸੀ ਦੇਕਾ ਨੰਦ ਤੇ ਕੋਯੇਦਾਸ ਨੇ ਕਾਹਮਣ ਪੁਸਿਆ ਦੇਵੀ ਦਾ ਨੇ ਪ੍ਰਕਾ ਕਰਾਈ ਪਰ ਹਥਯਾਰ ਸੁਣਕੇ ਦੇਵੀ ਪ੍ਰਕਟ ਕਾਲਾਕ ਦੇ ਕਾਲੀਦਾਸ ਕਰਨ ਦਾ ਉਦਮ ਕਾਲਿਆ। ਤੋਂ ਸਫਲਤਾ ਹੋਈ।			ਬੋਰ ਸਵਾਰੀ ਮੁੰਡੇ ਮਾਲਾ ਅਲਟ ਕੁੰਡ ਵਿਚੋਂ ਪ੍ਰਕਟੀ ਅੱਠਾ ਹੱਥਾਂ ਵਿਚ ਅੱਠ ਸ਼ਸਤ੍ਰ ਸਨ।	ਨਹੀਂ' ਮੀਟੀਆਂ	ਸੰਕਤੀਆ ਸਿੰਘ* ਦੇ ਹੱਥ ਫੱਟਦੇ ਭੇਟ ਦਿੱਤੇ।	ਹ੍ਰਿਪਾਨ		ਇਕ ਸਾਕ ਕਾਹਮਣ ਪੋਥਾ ਇੰਨ ਸਾਕ ਹਥਨ

*ਇਹ ਕਾਲ ਇਤਿਹਾਸਕ ਵਿਰੁੱਧ ਹੈ, ਕਿਉਂਕਿ ਇਸ ਸੱਜਣ ਦਾ ਪ੍ਰਸੰਗੀ ਰੂਪ ਵਿਚ ਸ਼ਰੀਰ ਪੈਣਾ ਆਪ ਰੂਰੂ ਸੀ ਨੇ ਬਚਿਤ੍ਰ ਨਾਟਕ ਵਿਚ ਲਿਖਿਆ ਹੈ।

੬. ਪੰਚ ਪ੍ਰਧਾਨ ਸ਼੍ਰਿਮ ਭਿਆਨੀ ਭਿਆਨ ਸਿੰਘ ਜੀ	ਮਰੇ ਕਪੜਾਨ ਦੇ ਪੁੱਛਣ ਤੇ ਕਰਤਾ ਨੇ ਦਸਿਆ ਹੈ ਕਿ ਕਾਹਮਣਾ ਦੇ ਦਿਹ ਰਹਿਣ ਤੇ ਕਿ ਕਲਸ਼ਲ ਵਿਚ ਦੋਵੇਂ ਪੁਕਟ ਨਹੀਂ ਹੈ ਸਕਦੀ ਤਾਂ ਕੁਰੂ ਜੀ ਨੇ ਦਿਹਾ ਕਿ ਹੈ ਸਕਦੀ ਹੈ, ਹਰ ਕਰਤ ਤੇ ਉਦਮ ਕੀਤਾਜਣ ਕਾਰਨ:- ਆਪਣੇ ਭਰਮਾਂ ਨੂੰ ਮਾਰਨ ਤੇ ਪੰਚ ਦੀ ਸੰਧਾਦਿਕ ਕਰੀ ਪੁਕਟ ਕੀਤਾ।	ਕਾਰਵਿਸ ਭੋਲੇ ਦਿਸ (ਮੁੱਖ) ਕਾਂਡੀ ਦਾ ਜਿਸਵੱਚ ਕਲਮੀਰੀ। ਵਿਸ਼ਨ ਪਾਲ ਤੇ ਕਾਰੀ ਦਾਸ ਦੱਖਣੀ		ਪੈਣ ਵੱਲੀ ਕੁਰਕ ਆਖਿਆ, ਫੁੰਕਰੀਆ ਆਕਾ ਸੁਕਰ ਤੋਂ ਸੁਰਜਾਕ। ਅੱਠਮਾਹਾਂ ਪੁੱਛ ਮਾਲ, ਕਰਤਾ ਪੁੱਤ, ਕਾਲ ਕਾਲ ਮੱਖਾਂ ਕੁਤ ਪੈਰਾ ਠਾਕ ਆਸੀ।	ਠੇਕਾ ਮੀਟੇ ਵਿਚ ਠਸੇ ਕੀਤੀ	ਕਰੂ ਜੀ ਨੇ ਆਪ ਚੀਜੀ ਦਾ ਕਰੂ ਫੋਟ ਕੀਤਾ ਤੇ ਸੰਸਕੀਏ ਸਿਮ੍ਰ ਦਾ ਸੀਸ ਤੇ ਹੱਥ ਫੋਟੇ ਆਦਿ ਵੀ ਕਰੀ ਕੀਤੇ।	ਕਰ ਦਿੱਕਾ ਫੋਟੋ ਫ੍ਰਿਪਾਲ	੧੨੫੭ ਦੇਕ ਮਾਸ	ਸਿਸ ਸਾਲ
੭. ਕਰਤਾਰ ਅਕਬਰ ਸ਼੍ਰਿਮ ਭਿਆਨੀ ਕਰਾਰ ਸਿੰਘ ਡੀਸੀ ਅੰਡਿਸਟ	ਕਾਕਾ ਸੁਮੇਰ ਸਿੰਘ ਜੀ ਦੇ ਕੁਰ ਵਿਕਾਸ ਕਾਰੀ ਹੀ ਉਚਾਨਕਾ ਹੈ ਕਰਤ ਪਰ।	ਭੋਲੇ ਦਾਸ, ਕਾਰੀ ਦਾਸ, ਸ਼ਿਵ ਬੱਲੂ, ਵਿਸ਼ਨ ਪਾਲ।		ਪੰਕਤਾਂ ਦੇ ਨੱਸ ਜਾਣ ਤੇ ਕਰੂ ਜੀ ਨੇ ਸਾਰੀ ਸਮਰੀ ਹਕਤ ਵਿਚ ਪਾ ਦਿੱਤੀ ਜਿਸ ਦੇ ਬਾਂਕਤ ਨੂੰ ਲੋਕਾਂ ਨੇ ਦੇਖੀ ਪੁਕਟੀ ਸਮਝਿਆ।				੧੨੫੭ ਦੇਤ	ਸਿਸ ਸਾਲ
੮. ਕੁਲਮਤ ਠਿਕਣੇ ਸਾਕਤ				ਦੁਕਾਂਤ ਬੈਠਦੇ ਅਕਾਸ਼ ਦੇ ਹਕਤ ਮਕਤ ਰਹਿਣ ਕਾਰੀ ਪਰਮ ਸਕਤੀ ਭਕਤਕਤੀ ਦਾ ਆਰਾਧਨ ਕੀਤਾ।					
੯. ਸ੍ਰੀ ਕੁਰੂ ਸਿੰਘਜ ਮਾਰਸਾਕ (ਸੰਸਕ੍ਰਿਤ)					ਠੇਕੂ ਵਿਚ ਠਿਕਾਸ ਦਿੱਕਾ ਜਿਸ ਤੋਂ ਹਨਮ ਠੇਕਾ ਦੇਖੀ ਪਿਆ।	ਵੱਕਾ ਪੁੱਤ੍ਰ ਮੰਗਿਆ ਤਾ ਦੇਕ ਕਰਕੇ ਪਹਿਲਾਂ ਸ੍ਰਾਪ ਦਿੱਕਾ	ਪੰਕਾ ਦੇ ਕਰਦੀ		
੧੦. ਕੁਲਮਤ ਸਿਧਿਆ ਪੁਕਾਕਤ				ਕਾਰਨ ਕੁਹਮ ਨੂੰ ਸਕਤੀ ਰੂਪ ਕਰਕੇ ਅਰਾਧਨਾ ਕੀਤਾ।			ਕਰਦ ਦੇ ਕਰੀ		

*ਇਹ ਕਾਰ ਇਤਿਹਾਸ ਵਿਰੁੱਧ ਹੈ, ਕਿਉਂਕਿ ਇਸ ਸੱਜਣ ਦਾ ਦੁਸ਼ਮਣੀ ਸੁੱਧ ਵਿਚ ਸ਼ਹੀਦ ਹੋਣਾ ਆਪ ਕੁਰੂ ਜੀ ਨੇ ਬਾਬੇਵੱਚ ਠਾਣਕ ਵਿਚ ਲਿਖਿਆ ਹੈ।

ਇਹ ਨਕਸ਼ਾ ਦੱਸਦਾ ਹੈ ਕਿ ਇਨ੍ਹਾਂ ਸਾਰੇ ਲੇਖਕਾਂ ਦਾ ਦੇਵੀ ਪੂਜਨ ਦੇ ਪ੍ਰਸੰਗ ਵਰਣਨ ਕਰਨ ਦੇ ਵੇਰਵਿਆਂ ਵਿਚ ਇਖਤਲਾਫ ਹੈ। ਇਹ ਇਖਤਿਲਾਫ ਇਸ ਗਲ ਦਾ ਸੂਚਕ ਹੈ ਕਿ ਇਨ੍ਹਾਂ ਲੇਖਕਾਂ ਦੇ ਲੇਖ ਸੁਣੀਆਂ ਸੁਣਾਈਆਂ ਯਾਂ ਪਿੱਛੇ ਲਿਖੀਆਂ ਪਰ ਫੁਲ ਚੜ੍ਹਾਉਣ ਅਥਵਾ ਖਿਆਲੀ ਭੱਜ ਤੂਕ ਮਾਤ੍ਰ ਹਨ। ਫਿਰ ਜਦ ਨਾਲ ਇਹ ਗਲ ਦੇਖੀ ਜਾਵੇ ਕਿ ਛੇਤੀ ਤੋਂ ਛੇਤੀ ਦਾ ਲਿਖਤੀ ਹਾਲ ਸਾਨੂੰ ਮਿਲਦਾ ਹੈ ਸੋ ੧੮੩੩ ਅਰਥਾਤ ਦੇਵੀ ਪ੍ਰਗਟਾਉਣ ਦੇ ਦੱਸੇ ਸੰਮਤ ੧੭੫੫ ਤੋਂ ਲਗ ਪਗ ਅਠੱਤਰ ਸਾਲ ਮਗਰੋਂ ਤੋਂ ਮਿਲਨਾ ਆਰੰਭ ਹੁੰਦਾ ਹੈ ਤੇ ਉਹ ਲੇਖਕ ਬੀ ਉਸੇ ਪੁਸਤਕ ਵਿਚ ਦੇਵੀ ਨੂੰ ਗੁਰੂ ਜੀ ਦੀ ਆਨ ਮੰਨਣ ਵਾਲੀ ਤੇ ਪੂਜਕ ਆਪ ਪਿਆ ਲਿਖਦਾ ਹੈ। ੭੮ ਸਾਲ ਦੇ ਪਹਿਲੇ ਅਰਸੇ ਵਿਚ ਲਿਖਤੀ ਨਿਸ਼ਚਿਤ ਸਬੂਤ ਕੋਈ ਨਹੀਂ ਮਿਲਦਾ ਸੋ ਏਨੇ ਬਰਸ ਮਗਰੋਂ ਦੀ ਲਿਖਤ ਵਿਚ ਆਉਣ ਵਾਲੀ ਗਲ ਤੇ ਲਿਖਣ ਵਾਲੇ ਲੇਖਕਾਂ ਦੇ ਪਰਸਪਰ ਵਿਰੋਧਾਂ ਤੇ ਦੇਵੀ ਨੂੰ ਗੁਰੂ ਜੀ ਦੀ ਪੂਜਕ ਆਪੇ ਮੰਨਣ ਤੋਂ ਦੇਵੀ ਆਰਾਧਨ, ਪੂਜਨ, ਪ੍ਰਗਟ ਕਰਨ ਦੇ ਵਾਕਿਆ ਦੀ ਦਰੁਸਤੀ ਪਰ ਇਕ ਨਿਰਪੱਖ ਖੋਜੀ ਨੂੰ ਐਸਾ ਪ੍ਰਬਲ ਸੰਸਾ ਉਪਜਦਾ ਹੈ ਕਿ ਜੋ ਸਚਾਈ ਨੂੰ ਮੂਲੋਂ ਹਿਲਾ ਦੇਂਦਾ ਹੈ*।

੬. [ਲਗ ਪਗ ੧੯੪੬ ਤੋਂ ਹੁਣ ਤੱਕ ਦੇ ਲੇਖਕ]।

ਹੁਣ ਅਸਾਂ ੧੯੪੬ ਤੋਂ ਮਗਰੋਂ ਦੇ ਇਤਿਹਾਸਕਾਰਾਂ ਦੇ ਲੇਖ ਦੇਖਣੇ ਹਨ।

੧੫. ਤਵਾਰੀਖ ਖਾਲਸਾ–[ਸੰਃ ੧੯੫੪ ਤੋਂ ਮਗਰਲੇ ਕਈ ਐਡੀਸ਼ਨ] ਇਸ ਦੇ ਕਰਤਾ ਭਾਈ ਗਿਆਨ ਸਿੰਘ ਜੀ ਗਿਆਨੀ ਹਨ, ਇਨ੍ਹਾਂ ਦੇ ਪੰਥ ਪ੍ਰਕਾਸ਼ ਦਾ ਹਾਲ ਪਿਛਲੇ ਅੰਕ 'ਅ. ੧੩' ਵਿਚ ਦੇ ਆਏ ਹਾਂ। ਆਪ ਨੇ ਉਸ ਲੇਖ ਵਿਚ ਆਪਣੇ (ਪੰਥ ਪ੍ਰਕਾਸ਼ ਦੀ ਛੇਵੀਂ ਐਡੀਸ਼ਨ ਵਿਚ) ਲਿਖੇ ਬਿਰਤੰਤ ਨੂੰ ਅਗਿਆਨ ਦੇ ਕਾਰਣ ਦਸਿਆ ਹੈ ਯਥਾ:–

ਏਹੋ ਬਾਤ ਜਗਤ ਬਿਦਤਾਈ ॥ ਜੋ ਅਬ ਲੌ ਹੈ ਫੈਲ ਰਹਾਈ ॥ ਸਿੱਖਨ ਪੁਸਤਕੋਂ ਮੋਂ ਲਿਖ ਰਾਖੀ ॥ ਸੋਈ ਪਿਖ ਮਾਖੀ ਪਰ ਮਾਖੀ ॥ ਮੈਂ ਭੀ ਮਾਰੀ ਭੁਲ ਕੋ ਖਾਸ ॥ ਪਹਿਲੇ ਬੀਚ ਪੰਥ ਪਰਕਾਸ਼ ॥ ਸੋ ਫੈਲਜੋ ਬਹੁ ਜਗਤ ਮਝਾਰੀ ॥ ਅਬ ਸਤਿਗੁਰ ਜਬ ਕਿਰਪਾ ਧਾਰੀ ॥ ਬਖਸ਼ੀ ਸੁੱਧ ਬੁੱਧਿ ਦਿਢ ਸਾਚੀ ॥ ਆਪੋ ਪੋਰਜੋ ਸਤਿਗੁਰ ਸਾਛੀ ॥ ਸਾਚੀ ਸਾਖੀ ਤਬ ਫੁਰਿ ਆਈ ॥ ਲਿਖੀ ਸੋਊ ਜੋ ਗੁਰੂ ਲਿਖਾਈ ॥ [ਪੰਨਾ ੧੯੫

ਫਿਰ ਆਪ ਆਪਣੀ ਰਚੀ ਤੁਵਾਰੀਵ ਖਾਲਸਾ (ਸਫਾ ੧੬੭੦ ਐਡਿਸ਼ਨ ਤੀਜੀ) ਵਿਚ ਲਿਖਦੇ ਹਨ:–'ਪੋਥੀਆਂ ਕਿਤਾਬਾਂ ਵਿਚ (ਜੋ ਓਦੂੰ ਪਿਛੋਂ ਲੋਕਾਂ ਨੇ ਬਣਾਈਆਂ ਹਨ) ਬਿਨਾਂ ਬਿਚਾਰੇ ਇਹ ਲਿਖ ਛਡਿਆ ਹੈ ਕਿ ਗੁਰੂ ਜੀ ਨੇ ਦੇਵੀ ਨੂੰ ਇਸ਼ਟ ਮੰਨਕੇ ਉਪਾਸ਼ਨਾ ਕੀਤੀ ਹੈ। ਉਨ੍ਹਾਂ ਪੋਥੀਆਂ ਕਿਤਾਬਾਂ ਨੂੰ ਹੀ ਪੜ੍ਹ ਸੁਣਕੇ ਤੇ ਹਿੰਦੂਆਂ ਦੇ ਬਹਿਕਾਏ ਹੋਏ ਕੱਚੇ ਸਿੱਖ ਗੁਰੂ ਜੀ ਨੂੰ ਦੇਵੀ ਦਾ ਉਪਾਸ਼ਕ ਮੰਨੀ ਬੈਠੇ ਹਨ। ਓਹ ਇਹ ਨਹੀਂ ਸਮਝਦੇ ਕਿ ਜਿਸ ਗੁਰੂ ਨਾਨਕ ਸਾਹਿਬ ਜੀ ਦੇ ਦਰਵਾਜ਼ੇ ਅੱਗੇ ਝਾੜੂ ਦਿੰਦੀ ਦੇਵੀ ਨੂੰ ਸਿਖ ਦੇਖਦੇ ਰਹੇ ਹਨ, ਫੇਰ ਉਸੇ ਟਹਿਲਣੀ ਦੀ ਸੇਵਾ ਉਸੇ ਗੁਰੂ ਜੀ ਦੀ ਗੱਦੀ ਦੇ ਮਾਲਕ, ਅਕਾਲ ਪੁਰਖ ਦੇ ਪੁੱਤ੍ਰ ਸ਼੍ਰੀ

*੧੮੦੮ ਯਾ ੧੮੧੯ ਦੀ ਲਿਖਤ ਅਸੀਂ ਪਿਛੇ ਦੱਸ ਆਏ ਹਾਂ ਕਿ ਅਪਨੇ ਗ਼ਲਤ ਸੰਮਤਾਂ ਤੋਂ ਹੀ ਬੇਇਤਬਾਰ ਹੋ ਜਾਂਦੀ ਹੈ। (ਦੇਖੋ ਹੇਠਲੀ ਟੂਕ ਸਫਾ ੪੯੯੯ ਨਿਸ਼ਾਨ †)।

ਕਲਗ਼ੀਧਰ ਜੀ ਕਰ ਸਕਦੇ ਹਨ ? ਕਦੀ ਨਹੀਂ ਕਰ ਸਕਦੇ ਤੇ ਨਾਂ ਹੀ ਕੀਤੀ।' ਸੋ ਇਸ ਲੇਖਕ ਜੀ ਨੇ ਆਪਣੀ ਪਹਿਲੀ ਲਿਖੀ ਵਾਰਤਾ ਨੂੰ ਤੇ ਪਿਛਲਿਆਂ ਸਾਰਿਆਂ ਦੀਆਂ ਲਿਖੀਆਂ ਵਾਰਤਾਂ ਨੂੰ ਬਨਾਵਟੀ ਤੇ ਝੂਠਿਆਂ ਸਿੱਧ ਕਰ ਦਿੱਤਾ ਹੈ।

੧੬. ਮੈਕਾਲਿਫ਼—[ਸੰਨ ੧੯੦੯ ਈ: ੧੯੬੬ ਬਿ:] ਆਪ ਨੇ ਦੇਵੀ ਦਾ ਪ੍ਰਸੰਗ ਤਵਾਰੀਖ਼ ਖ਼ਾਲਸਾ ਦੇ ਆਖ਼ਰੀ ਐਡੀਸ਼ਨ ਵਾਙੂ ਦਿੱਤਾ ਹੈ, ਕੋਈ ਬਹੁਤਾ ਫ਼ਰਕ ਨਹੀਂ। ਆਖ਼ਰੀ ਪੈਰਾ ਉਨ੍ਹਾਂ ਦਾ ਇਹ ਹੈ:—

> After Kesho had thus absconded, the Guru ordered that the material which had been collected for the ceremony should be thrown into the Hompit. Upon this a great flame shot up towards the heavens. When this was seen from afar, all the spectators felt certain that the Guru himself had caused Durga to appear. The Guru drew his sword and set out for Anandpur. When the people asked if the goddess had appeared to him, he raised his sword aloft, in as much as to say that by God's assistance his sword would perform the deeds which the Brahmans attributed to Durga. The people then erroneously believed that the goddess had given him the sword
>
> [Vol. 5, Page 65.]

ਅਰਥਾਤ—ਜਦ ਕੇਸ਼ੋ ਐਉਂ ਭੱਜ ਗਿਆ ਤਾਂ ਗੁਰੂ ਜੀ ਨੇ ਆਗਿਆ ਕੀਤੀ ਕਿ ਸਾਰੀ ਸਮੱਗ੍ਰੀ ਜੋ ਜਮਾਂ ਹੈ ਹਵਨ ਕੁੰਡ ਵਿਚ ਪਾ ਦਿਓ। ਤਦੋਂ ਭਾਰੀ ਭਾਂਬੜ ਅਸਮਾਨਾਂ ਵਿਚ ਉਠਿਆ। ਜਦੋਂ ਇਹ ਮਹਾਨ ਸ਼ੁਅਲਾ ਦੂਰੋਂ ਦਿੱਸਿਆ ਲੋਕਾਂ ਨਿਸ਼ਚੇ ਜਾਤਾ ਕਿ ਗੁਰੂ ਜੀ ਨੇ ਆਪ ਦੁਰਗਾ ਨੂੰ ਪ੍ਰਗਟਾ ਲਿਆ ਹੈ। ਗੁਰੂ ਜੀ ਤਲਵਾਰ ਧੂ ਕੇ ਅਨੰਦਪੁਰ ਆਏ। ਜਦੋਂ ਲੋਕੀ ਪੁਛਣ ਕਿ ਕੀਹ ਦੁਰਗਾ ਪ੍ਰਗਟੀ ਹੈ ਤਾਂ ਤਲਵਾਰ ਉਚੀ ਉਠਾ ਦੱਸਣ, ਜਿਸ ਦਾ ਭਾਵ ਇਹ ਕਹਿਣੇ ਤੁੱਲ੍ਯ ਸੀ ਕਿ ਵਾਹਿਗੁਰੂ ਦੀ ਸਹਾਇਤਾ ਨਾਲ ਮੇਰੀ ਤਲਵਾਰ ਉਹ ਕੁਛ ਕਰੇਗੀ ਜੋ ਬ੍ਰਹਮਣ ਦੱਸਦੇ ਹਨ ਕਿ ਦੁਰਗਾ ਕਰਦੀ ਹੈ, ਲੋਕਾਂ ਨੇ ਤਦ ਗ਼ਲ਼ਤੀ ਨਾਲ ਮੰਨ ਲਿਆ ਕਿ ਦੇਵੀ ਆਪ ਨੂੰ ਤਲਵਾਰ ਦੇ ਗਈ ਹੈ*।

੧੭. ਲਾਲਾ ਦੌਲਤ ਰਾਇ ਜੀ 'ਸ੍ਰਾਨਹ ਉਮਰੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ' ਵਿਚ ਲਿਖਦੇ ਹਨ:—"ਗੁਰੂ ਗੋਬਿੰਦ ਸਿੰਘ ਕੇ ਗ੍ਰੰਥ ਮੇਂ ਜੋ ਦਸਵੀਂ ਪਾਤਸ਼ਾਹੀ ਕਾ ਗ੍ਰੰਥ ਸਾਹਿਬ ਮਸ਼ਹੂਰ ਹੈ, ਏਕ ਬੜਾ ਹਿੱਸਾ ਦੇਵੀ ਦੁਰਗਾ ਔਰ ਰਾਖਸ਼ੋਂ ਕੇ ਜੰਗ ਸੇ ਪੁਰ ਹੈ। ਜਿਸਕੀ ਜ਼ਬਾਨ ਕੀ ਬਰਜੁਸਤਗੀ ਔਰ ਅਲਫਾਜ਼ ਕੀ ਚੁਸਤੀ, ਤਰਜ਼ਿ-ਬਿਆਨ ਕਾ ਜ਼ੋਰ, ਇਸ਼ਾਰਾਤ ਕਾ ਜੋਸ਼ ਇਸ ਤਰੀਕ ਸੇ ਬਿਆਨ ਕੀਆ ਗਿਆ ਹੈ, ਕਿ ਸਰਦੀਓਂ ਮੇਂ ਭੀ ਗਰਮੀ ਆ ਜਾਤੀ ਹੈ। ਚੂੰਕਿ ਇਸ ਗ੍ਰੰਥ ਸਾਹਿਬ ਮੇਂ ਇਕ ਬੜਾ ਹਿੱਸਾ ਦੇਵੀ ਕੇ ਜੰਗ ਕੇ ਕਾਰਨਾਮੋਂ ਸੇ ਮਾਮੂਰ ਹੈ ਇਸ ਸੇ ਯਿਹ ਨਤੀਜਾ ਨਿਕਾਲਨੇ ਕੀ ਕੋਸ਼ਿਸ਼ ਕੀ ਗਈ ਕਿ ਗੁਰੂ ਗੋਬਿੰਦ ਸਿੰਘ ਦੇਵੀ ਕੇ ਪੁਜਾਰੀ ਥੇ, ਮਗਰ ਯਿਹ ਗ਼ਲਤ ਹੈ, ਵੋਹ ਸਿਵਾਏ ਏਕ ਨਿਰੰਕਾਰ ਔਰ ਅਕਾਲ ਈਸ਼੍ਵਰ ਕੇ ਔਰ ਕਿਸੀ ਕੀ ਪੂਜਾ ਨਾ ਕਰਤੇ ਥੇ। ਔਰ ਨਾ ਕਿਸੀ ਦੇਵੀ ਦੇਵਤਾ ਕੀ ਪੂਜਾ ਜਾਇਜ਼

*ਲਗ ਪਗ ਇਸੇ ਕਿਸਮ ਦਾ ਹਾਲ ਸਾਧੂ ਗੋਬਿੰਦ ਸਿੰਘ ਜੀ ਨੇ ਦਿੱਤਾ ਹੈ ਜੋ ਇਸੇ ਸਮੇਂ ਵਿਚ ਹੋਏ ਹਨ।

ਬਤਲਾਤੇ ਥੇ, ਬਲਕਿ ਉਸਕੇ ਬਰਖਿਲਾਫ ਹਮੇਸ਼ ਉਪਦੇਸ਼ ਕਰਤੇ ਥੇ। ਇਸ ਗ੍ਰੰਥ ਸਾਹਿਬ ਮੇਂ ਜੋ ਨਜ਼ਮ ਰਜ਼ਮੀਆ ਮਾਬੈਨ ਦੇਵੀ ਔਰ ਰਾਖਸ਼ੋਂ ਕੇ ਦਰਜ ਹੈਂ ਉਸ ਮੇਂ ਦੇਵੀ ਕੀ ਤਾਰੀਫ ਔਰ ਬਹਾਦਰੀ ਕੇ ਕਾਰਨਾਮੋ ਕੇ ਜ਼ਿਕਰ ਕਰਨੇ ਕਾ ਏਕ ਔਰ ਬਾਇਸ ਹੈ, ਜਿਸ ਕੋ ਹਮ ਬਿਆਨ ਕਰਤੇ ਹੈਂ। ਦੇਵੀ ਕੋ ਉਸ ਜੋਸ਼ਦਾਰ ਨਜ਼ਮ ਮੇਂ ਰਾਖਸ਼ੋਂ ਪਰ ਫਤਹਯਾਬ ਕਰਨੇ ਕੇ ਲੀਏ ਏਕ ਹੀਰੋ ਫਰਜ਼ ਕੀਆ ਗਿਆ ਹੈ। ਔਰ ਬਮੁਕਾਬਲਾ ਦੁਸ਼ਮਣ ਕੇ ਉਸ ਹੀਰੋ ਦੇਵੀ ਕੀ ਤਾਰੀਫ ਬਹਾਦਰੀ ਔਰ ਖੂੰਨਖਾਰੀ ਵਗੈਰਾ ਵਗੈਰਾ ਕੀ ਗਈ ਹੈ। ਔਰ ਇਸ ਵਜਾ ਸੇ ਕਿ ਇਸ ਮੇਂ ਦੇਵੀ ਕੀ ਤਾਰੀਫ ਕੀ ਗਈ ਥੀ, ਯਿਹ ਕਹਾ ਜਾਤਾ ਹੈ ਕਿ ਵੋਹ ਦੇਵੀ ਪੂਜਕ ਥੇ, ਹਾਲਾਂਕਿ ਦੇਵੀ ਕੋ ਹੀਰੋ ਬਨਾਨੇ ਮੇਂ ਮਸਲਿਹਤ ਵਕਤ ਮੁਕਤਜ਼ੀ ਥੀ। ਔਰ ਹੀਰੋ ਬਨਾਨੇ ਕੀ ਜ਼ਰੂਰਤ ਮੇਂ ਜੈਸਾ ਕਿ ਹੁਆ ਕਰਤਾ ਹੈ ਹੀਰੋ ਕੀ ਤਾਰੀਫ ਔਰ ਤੌਸੀਫ ਭੀ ਲਾਜ਼ਮੀ ਹੋਤੀ ਹੈ, ਵਰਨਾ ਦੇਵੀ ਕੇ ਪੁਜਾਰੀ ਹਰਗਿਜ਼ ਨਾ ਥੇ, ਔਰ ਨਾ ਉਸ ਕੀ ਪੂਜਾ ਕੋ ਕਿਸੀ ਤਰ੍ਹਾਂ ਕਾਇਮ ਕਰਨਾ ਚਾਹਤੇ ਥੇ, ਬਲਕਿ ਏਕ ਅਕਾਲ ਪੁਰਖ ਈਸ਼ੁਰ ਕੇ ਬਾਦ ਔਸੀ ਦੇਵਤਾਓਂ ਕੀ ਪੂਜਾ ਕੋ ਗੁਨਾਹ ਸਮਝਤੇ ਥੇ। ਜੈਸਾ ਕਿ ਉਸ ਕੀ ਮਜ਼ਹਬੀ ਇਸਲਾਹ ਕਾ ਜ਼ਿਕਰ ਕਰਤੇ ਹੁਏ ਪਹਿਲੇ ਸਫੋਂ ਮੇਂ (ਹਮ) ਜ਼ਿਕਰ ਕਰ ਆਏ ਹੈਂ। ਲੇਕਨ ਬਾਵਜੂਦ ਉਨ ਕੇ ਇਸ ਨਜ਼ਮ ਮੇਂ ਜੋ ਦੀਗਰ ਸ਼ੁਅਰਾ ਕੀ ਬਨੀ ਹੁਈ ਹੈਂ ਔਰ ਸ੍ਰੀ ਮੁਖਬਾਕ ਯਾਨੀ ਖੁਦ ਗੁਰੂ ਗੋਬਿੰਦ ਸਿੰਘ ਕਾ ਅਪਨਾ ਕਲਾਮ ਨਹੀਂ ਹੈ, ਦੇਵੀ ਕੋ ਹੀਰੋ ਬਨਾਕਰ ਬਮੁਕਾਬਲਾ ਰਾਖਸ਼ੋਂ ਕੇ ਕਾਇਮ ਕੀਆ ਗਿਆ ਹੈ ਔਰ ਉਨ ਕੋ ਮੈਦਾਨਿ ਜੰਗ ਮੇਂ ਅਗਰ ਖੂਨ ਖਾਰੀ ਕੇ ਨਮੂਨੇ ਔਰ ਦੇਵੀ ਕੀ ਤਾਕਤ ਔਰ ਫਤਹ ਕੀ ਮਿਸਾਲੇਂ ਬਿਆਨ ਕੀ ਗਈ ਹੈਂ ਜੈਸਾ ਕਿ ਦੀਗਰ ਕੌਮੋ ਪਰ ਚੰਦ ਮਹਾਂ ਭਾਰਤ ਔਰ ਰਾਮਾਇਨ ਕੇ ਵਾਕਯਾਤ ਸੇ ਕ੍ਰਿਸ਼ਨ ਔਰ ਰਾਮਚੰਦ੍ਰ ਕੀ ਬਹਾਦਰੀਓਂ ਕੇ ਨਮੂਨੇ ਜ਼ਬਰਦਸਤ ਦੇਸ਼ ਭਾਸ਼ਾ ਨਜ਼ਮ ਮੇਂ ਬਿਆਨ ਕੀਏ ਗਏ ਹੈਂ। ਗਰਜ਼ ਤੋ ਯਿਹ ਥੀ ਕਿ ਸਿੱਖੋਂ ਕੋ ਜੋਸ਼ਦਾਰ ਦੇਸ਼ ਭਾਸ਼ਾ ਮੇਂ ਨਜ਼ਮ ਕੇ ਪੈਰਾਯਾ ਮੇਂ ਉਭਾਰਾ ਜਾਵੇ ਔਰ ਆਇੰਦਾ ਮਾਅਰਕਾ ਜੰਗ ਕੇ ਲੀਏ ਤਿਆਰ ਕੀਆ ਜਾਏ। ਔਰ ਮਹਿਜ਼ ਭਗਤੀ ਕੇ ਸਾਥ ਉਨ ਕੇ ਖਿਆਲਾਤ ਭੀ ਗਰਮ ਕੀਏ ਜਾਵੇਂ। ਅਗਰ ਕੋਈ ਹੀਰੋ ਕਰਾਰ ਨ ਦੀਆ ਜਾਤਾ ਤੋ ਭੀ ਖਿਆਲੀ ਬਾਤੋਂ ਮੁਸ਼ਕਲ ਸੇ ਜ਼ਹਨ ਨਸ਼ੀਨ ਹੋਤੀਂ। ਇਸ ਲੀਏ ਗੁਰੂ ਗੋਬਿੰਦ ਸਿੰਘ ਜੀ ਨੇ ਉਸ ਨਜ਼ਮ ਮੇਂ ਜੰਗ ਕਾ ਫਤਹਯਾਬ ਹੀਰੋ ਦੇਵੀ ਕੋ ਕਾਯਮ ਕੀਆ।" [ਸਫਾ ੧੨੦

੧੮. ਗੁਰੂ ਗੋਬਿੰਦ ਸਿੰਘ ਕ੍ਰਿਤ ਸ੍ਰੀ ਸੁਰੇਂਦਰ ਸ਼ਰਮਾ (ਹਿੰਦੀ):—

"ਏਕ ਦਿਨ ਮਹਾਂ ਭਾਰਤ ਕੀ ਕਥਾ ਪੜ੍ਹੀ ਜਾ ਰਹੀ ਥੀ ਉਸ ਮੇਂ ਹਵਨ ਕਾ ਬੜਾ ਮਹਾਤਮ ਨਿਕਲਾ। ਕਥਾ ਵਾਚਕ ਏਕ ਪੁਰਾਣੇ ਢੰਗ ਕੇ ਪੰਡਤ ਥੇ ਉਨ੍ਹੋਂ ਨੇ ਕਥਾ ਕਹਿਤੇ ਕਹਿਤੇ ਯਿਹ ਕਹਿ ਦਿਯਾ ਕਿ ਯਦੀ ਕੋਈ ਕਾਲੀ ਕੋ ਹਵਨ ਸੇ ਪ੍ਰਸੰਨ ਕਰ ਬੁਲਾਵੇ ਤੋ ਕਾਲੀ ਕਾ ਦਰਸ਼ਨ ਹੋ ਸਕਤਾ ਹੈ। ਉਸਕੀ ਆਸ਼ੀਰਵਾਦ ਸੇ ਸਭ ਮਨੋਰਥ ਸਿੱਧ ਹੋ ਸਕਤੇ ਹੈਂ। ਇਸ ਪਰ ਬਹੁਤ ਸੇ ਲੋਗੋਂ ਨੇ ਗੁਰੂ ਗੋਬਿੰਦ ਸਿੰਘ ਜੀ ਪਰ ਬਹੁਤ ਜ਼ੋਰ ਡਾਲਾ ਇਸ ਲਿਯੇ ਕਿ ਵੋਹ ਹਵਨ ਕਰਕੇ ਕਾਲੀ ਮਾਈ ਕੋ ਬੁਲਾਏਂ, ਗੁਰਦੇਵ ਇਨ ਬਾਤੋਂ ਸੇ ਘ੍ਰਿਣਾ ਕਰਤੇ ਥੇ"""। ਲਗਾਤਾਰ ਏਕ ਬਰਖ ਤਕ ਯੱਗ ਬਰਾਬਰ ਹੋਤਾ ਰਹਾ। ਯੱਗ ਕੇ ਪ੍ਰਧਾਨ ਪੁਰੋਹਿਤ ਪੰਡਤ ਕੇਸ਼ਵ ਦੇਵ

ਬੋ।ਇਤਨਾ ਅਧਿਕ ਸਮਯ ਬੀਤ ਜਾਨੇ ਪਰ ਭੀ ਜਬ ਕਾਲੀ ਪ੍ਰਗਟ ਨਾ ਹੁਈ ਤਬ ਗੁਰੂ ਜੀ ਨੇ ਪ੍ਰੋਹਤ ਸੇ ਕਹਾ—ਕਹੀਏ ਆਪਕਾ ਵਿਸ਼ਵਾਸ਼ ਝੂਠਾ ਨਿਕਲਾ ਨਾ ?"""ਗੁਰੂ ਗੋਬਿੰਦ ਸਿੰਘ ਕੀ ਯਹ ਬਾਤ ਸੁਨ ਕਰ ਪ੍ਰੋਹਤ ਕੇ ਹੋਸ਼ ਉਡ ਗਏ। ਵੈ ਰਾਤ ਹੀ ਕੋ 'ਯਗ ਸ਼ਾਲਾ' ਛੋਡ ਕਰ ਕਹੀਂ ਭਾਗ ਗਏ। ਦੂਸਰੇ ਦਿਨ ਖੋਜਨੇ ਪਰ ਉਸ ਕਾ ਕਹੀਂ ਪਤਾ ਨਾ ਚਲਾ, ਗੁਰਦੇਵ ਨੇ ਯੱਗ ਸ਼ਾਲਾ ਮੇਂ ਉਪਸਥਿਤ ਸਭ ਲੋਗੋਂ ਕੋ ਸਿੱਖਿਆ ਦਈ ਕਿ ਇਸ ਪ੍ਰਕਾਰ ਕੀ ਝੂਠੀ ਔਰ ਅਗਿਆਨ ਪੂਰਨ ਬਾਤੋਂ ਕਾ ਕਬੀ ਵਿਸ਼ਵਾਸ਼ ਮਤ ਕਰੋ।" [ਪੰਨਾ—੨੨

੧੯. ਸਿੱਖੋਂ ਕਾ ਪ੍ਰੀਵਰਤਨ—ਕ੍ਰਿਤ ਡਾ: ਗੋਕਲ ਚੰਦ ਜੀ ਐਮ. ਏ.:—

ਗੁਰੂ ਕੋ ਏਕ ਅਮਰ ਤਥਾ ਸੱਤਜ ਈਸ਼ੂਰ ਕੇ ਅਤਿਰਿਕਤ, ਔਰ ਕਿਸੀ ਦੇਵੀ ਦੇਵਤਾ ਮੇਂ ਵਿਸ਼ਵਾਸ਼ ਨਾ ਥਾ ! ਪ੍ਰੰਤੂ (ਜੈਸਾ ਕਿ ਸਭ ਇਤਿਹਾਸ ਲੇਖਕ ਲਿਖਤੇ ਹੈਂ) ਇਸ ਮੇਂ ਕੁਛ ਸੰਦੇਹ ਨਹੀਂ ਕਿ ਗੁਰੂ ਨੇ ਦੇਵੀ ਸਾਧਜਾਤ ਕਰਨੇ ਕੇ ਸਪਸ਼ਟ ਉਦੇਸ਼ਜ ਸੇ ਏਕ ਬੜਾ ਯੱਗਜ ਰਚਾਇਆ ਪ੍ਰਤੀਤ ਹੋਤਾ ਹੈ। ਗੁਰੂ ਨੇ ਜਿਹ ਯੱਗਜ ਇਸ ਬਾਤ ਕੇ ਦਿਖਲਾਨੇ ਕੇ ਲੀਏ ਰਚਾਇਆ ਕਿ ਐਸੀ ਸ਼ਕਤੀ ਹੀ ਕੋਈ ਨਹੀਂ ਕੇਵਲ ਪਰਜਾ ਕੀ ਸਰਵਪ੍ਰਿਯਾ ਦੇਵੀ ਕਾ ਆਪਨੇ ਆਪ ਕੋ ਅਨੁਗ੍ਰਪਾਤ੍ਰ ਦਰਸਾ ਕਰ ਜਨ ਸਮੂਹ ਕੀ ਸਹਾਨੁਭੂਤਿ ਤਥਾ ਸ਼੍ਰਧਾ ਕੋ ਅਪਨੀ ਓਰ ਕਰਨੇ ਕੇ ਲੀਏ ਯਿਹ ਉਪਾਇ ਕੀਆ*।ਕਹਿਤੇ ਹੈਂ ਕਿ ਇਸ ਯੱਗ ਮੇਂ ਏਕ ਬਰਖ ਲਗ ਗਿਆ। """ਗੁਰੂ ਨੇ ਸਮਸਤ ਬਚੀ ਹੁਈ ਸਾਮੱਗਰੀ ਅਗਨੀ ਮੇਂ ਡਾਲ ਦੀ ਔਰ ਪਰਦੋਂ ਕੇ ਪੀਛੇ ਸੇ ਨੰਗੀ ਤਲਵਾਰ ਚਮਕਾਤੇ ਹੁਏ ਬਾਹਰ ਆਏ"""ਇਸ ਮੇਂ ਸੰਦੇਹ ਨਹੀਂ ਕਿ ਗੁਰੂ ਨੇ ਲੋਗੋਂ ਕੋ ਖੜਗ ਕੇ ਪੂਜਨ ਕਰਨੇ ਕਾ ਉਪਦੇਸ਼ ਕੀਆ। ਕਿਉਂਕਿ ਗੁਰੂ ਕੇ ਅਨੁਸਾਰ ਉਨ ਦਿਨੋਂ ਕੇਵਲ ਖੜਗ ਹੀ ਏਕ ਐਸੀ ਦੇਵੀ ਥੀ ਜੋ ਉਨ ਕੀ ਰੱਖਜਾ ਕਰ ਸਕਤੀ ਥੀ। [ਪੰਨਾ ੧੩੧—੩੨

੨੦. ਇਸ ਜ਼ਮਾਨੇ ਵਿਚ ਕਈ ਇਕ ਹੋਰ ਛੋਟੇ ਵਡੇ ਤਿਤਿਹਾਸਕਾਰ ਹੋਏ ਹਨ, ਜਿਨ੍ਹਾਂ ਨੇ ਉੱਪਰ ਦਿੱਤੇ ਲੇਖਕਾਂ ਦੇ ਢਾਂਚ ਹੀ ਇਸ ਪ੍ਰਸੰਗ ਨੂੰ ਦਰਸਾਇਆ ਹੈ।

੨੧. ਦੁਰਗਾ ਪ੍ਰਬੋਧ ਕ੍ਰਿਤ ਗਿਆਨੀ ਦਿੱਤ ਸਿੰਘ ਜੀ [ਸੰ: ੧੯੫੬]

ਇਹ ਗ੍ਰੰਥ ਗੁਰ ਬਿਲਾਸ ਵਾਂਙੂ ਗੁਰ ਇਤਿਹਾਸ ਵਰਣਨ ਦਾ ਨਹੀਂ ਹੈ, ਪਰ ਦੇਵੀ ਪੂਜਣ ਦੇ ਇਤਿਹਾਸਿਕ ਪਹਿਲੂ ਪਰ ਵਿਚਾਰ ਖੋਜ ਬਹਿਸ ਦਾ ਹੈ। ਇਸ ਵਿਚ ਛੋਟੇ ਆਕਾਰ ਦੇ ਪੰਜ ਸੌ ਸਫਿਆਂ ਤੇ ਇਸ ਵਿਸ਼ੇ ਪਰ ਨਾਨਾਂ ਪਹਿਲੂਆਂ ਤੇ ਵਿਚਾਰ ਕੀਤੀ ਗਈ ਹੈ, ਆਪ ਦੀ ਵਿਚਾਰ ਦੇ ਸਿੱਧਾਂਤ ਬੜੀ ਮਿਹਨਤ ਤੇ ਵਿਦਵਤਾ ਨਾਲ ਲਿਖੇ ਹੋਏ ਹਨ। ਸਾਰੇ ਨੂੰ ਦੇਖਣ ਲਈ ਸਾਰਾ ਗ੍ਰੰਥ ਪੜਨਾ ਚਾਹੀਏ। ਨਮੂਨੇ ਮਾਤ੍ਰ ਅੱਗੇ ਦਿਖਾਲਦੇ ਹਾਂ:—

"ਇਹ ਸਾਰੇ ਪ੍ਰਸੰਗ ਤੋਂ ਇਹ ਸਿੱਧ ਹੁੰਦਾ ਹੈ ਕਿ ਗੁਰੂ ਜੀ ਮਹਾਰਾਜ ਨੂੰ ਜੋ ਕੁਛ ਕਰਨਾ ਪਿਆ ਸੋ ਬ੍ਰਾਹਮਣਾਂ ਦੇ ਪਾਖੰਡ ਜਾਲ ਦੇ ਤੋੜਨੇ ਪਿੱਛੇ ਕਰਨਾ ਪਿਆ, ਅਰ ਗੁਰੂ ਜੀ ਨ ਇਹ ਅੱਛੀ ਤਰ੍ਹਾਂ ਵਿਚਾਰ ਲੀਤਾ ਸੀ ਕਿ ਦੁਰਜਨ ਤੋਖ ਨਜਾਯ਼ ਦ੍ਵਾਰਾ ਇਨ੍ਹਾਂ ਨੂੰ ਝੂਠੇ ਕਰਕੇ ਤਜਾਗਣਾ ਚਾਹੀਦਾ ਹੈ, ਜਿਸ ਪਰ ਇਨ੍ਹਾਂ ਦਾ ਕੋਈ ਉਜ਼ਰ ਬਾਕੀ ਨਾ ਰਹਿ ਜਾਏ।

*ਲੇਖਕ ਦਾ ਇਹ ਅਨੁਮਾਨ ਮਾਤ੍ਰ ਹੈ,ਇਤਿਹਾਸਕ ਸਬੂਤ ਇਸਦਾ ਆਪ ਪਾਸ ਕੋਈ ਨਹੀਂ।

"ਇਨ੍ਹਾਂ ਤੇ ਮਗਰੋਂ ਭਾਈ ਸੰਤੋਖ ਸਿੰਘ ਜੀ ਨੇ ਸੰਮਤ ੧੯੦੦ ਬਿੱਕ੍ਰਮੀ ਵਿਚ ਸੂਰਜ ਪ੍ਰਕਾਸ਼ ਬਨਾਇਆ ਇਸ ਵਾਸਤੇ ਇਹ ੧੪੫ ਸਾਲ ਮਗਰੋਂ ਰਚਿਆ ਹੈ। ਜਿਸ ਤੋਂ ਦੇਖ ਸਕੀਦਾ ਹੈ ਕਿ ਇਤਨੇ ਚਿਰ ਮਗਰੋਂ ਅਰਥਾਤ ਇਕ ਸੌ ਪੰਨਤਾਲੀ ਸਾਲ ਮਗਰੋਂ ਉਨ੍ਹਾਂ ਨੂੰ ਕਿਆ ਪਤਾ ਲਗ ਸਕਦਾ ਸੀ ਕਿ ਉਸ ਵੇਲੇ ਕਿਆ ਗਲ ਸੀ।

"ਇਨ੍ਹਾਂ ਤੋਂ ਮਗਰੋਂ ਗਿਆਨੀ ਗਿਆਨ ਸਿੰਘ ਜੀ ਨੇ ੧੯੩੫ ਬਿਕ੍ਰਮੀ ਵਿਚ ਪੰਥ ਪ੍ਰਕਾਸ਼ ਲਿਖਿਆ ਸੋ ਗੁਰੂ ਜੀ ਮਹਾਰਾਜ ਦੇ ੧੮੦ ਸਾਲ ਮਗਰੋਂ ਇਹ ਕਥਾ ਲਿਖੀ ਗਈ।

"ਇਸ ਤਰ੍ਹਾਂ ਬਾਬਾ ਸੁਮੇਰ ਸਿੰਘ ਜੀ ਨੇ ੧੯੩੯ ਬਿਕ੍ਰਮੀ ਵਿਚ ਅਪਨਾ ਗੁਰ-ਬਿਲਾਸ ਬਣਾਇਆ ਜਿਸਤੇ ਉਨ੍ਹਾਂ ਨੇ ੧੮੪ ਸਾਲ ਮਗਰੋਂ ਇਸੇ ਪ੍ਰਸੰਗ ਨੂੰ ਅਪਨੇ ਖਿਆਲ ਮੁਜਬ ਲਿਖਿਆ।

"ਹੁਣ ਜਦ ਅਸੀਂ ਇਨ੍ਹਾਂ ਕਵੀਆਂ ਦੇ ਪੁਸਤਕਾਂ ਨੂੰ ਉਸ ਦੇਵੀ ਵਾਲੇ ਕਾਰਜ ਥੋਂ ਸਦੀਆਂ ਮਗਰੋਂ ਲਿਖੇ ਵੇਖਦੇ ਹਾਂ ਤਦ ਫਿਰ ਕਿਸ ਤਰ੍ਹਾਂ ਮੰਨ ਲੈਦੀਏ ਕਿ ਇਹ ਸਭ ਸੱਚੇ ਹਨ ਯਾਂ ਇਨ੍ਹਾਂ ਦਾ ਪਰਸਪਰ ਵਿਰੋਧ ਨਾ ਹੋਵੇ।" [ਪੰਨਾ ੪੯੯

"ਪਹਿਲੇ ਤਾਂ ਗੁਰੂ ਜੀ ਨਾਲ ਇਹ (ਭਾਵ ਬ੍ਰਾਹਮਣ) ਝਗੜਾ ਕਰਦੇ ਰਹੇ ਕਿ ਦੇਵਤਾ ਬਿਧਿ ਵਤ ਕ੍ਰਿਯਾ ਕਰਨ ਤੇ ਪ੍ਰਗਟ ਹੋ ਜਾਂਦਾ ਹੈ। ਜਦ ਗੁਰੂ ਜੀ ਨੇ ਆਖਿਆ ਕਰਕੇ ਵਿਖਾਓ। ਤਦ ਸਿੱਧ ਕਰਨ ਵਾਲੇ ਵਡੇ ਵਿਦ੍ਵਾਨ ਪੰਡਤਾਂ ਦੇ ਹੋਣੇ ਦੀ ਚੁੱਚਰ ਭਾਹੀ। ਜਦ ਉਹ ਬੀ ਆ ਗਏ ਤਦ ਸਵਾ ਲੱਖ ਰੁਪਏ ਦੀ ਸਾਮਿਗਰੀ ਮੰਗੀ ਜੋ ਇਕ ਵਡੀ ਭਾਰੀ ਰਕਮ ਸੀ। ਫਿਰ ਜਦ ਉਹ ਭੀ ਮਨਜ਼ੂਰ ਹੋਈ ਤਦ ਸਵਾ ਲੱਖ ਰੁਪੱਯਾ ਦੱਖਣਾ ਦਾ ਮੰਗਿਆ ਅਰ ਮਨਜ਼ੂਰ ਕਰਾਯਾ, ਫਿਰ ਸਵਾ ਲੱਖ ਰੁਪੱਯੇ ਨਾਲ ਬ੍ਰਾਹਮਣਾਂ ਨੂੰ ਯੱਗ ਕਰਨਾ ਦੱਸਿਆ ਜਿਸ ਵਿਚ ਮਾਸ ਅਰ ਖੀਰ ਦੀ ਪ੍ਰੀਖਜਾ ਹੋਈ। ਉਸ ਤੋਂ ਮਗਰੋਂ ਨਦੀ ਦੇ ਕਿਨਾਰੇ ਹਵਨ ਕਰਨ ਦੀ ਜਗਾ ਬਨਾਉਣਾ ਆਖਿਆ ਜੋ ਬਨਵਾ ਲਈ। ਉਸ ਜਗਾ ਪਰ ਜਦ ਹਵਨ ਹੋਣ ਲਗਾ ਅਤੇ ਢਾਈ ਸਾਲ ਗੁਜਰੇ ਕੁਛ ਨਾ ਹੋਇਆ ਤਦ ਉਥੋਂ ਇਹ ਬਹਾਨਾ ਕਰਕੇ ਕਿ ਇਥੇ ਰੋਲਾ ਪੈਂਦਾ ਹੈ, ਕਿਤੇ ਇਕਾਂਤ ਸਥਾਨ ਚਲੀਏ, ਨੈਣਾਂ ਦੇਵੀ ਦੇ ਟਿੱਲੇ ਪੁੱਜੇ, ਉਥੇ ਜਾਕੇ ਗੁਰੂ ਜੀ ਦਾ ਸ਼ਿਕਾਰ ਖੇਲਨਾ ਹਟਾਇਆ ਅਤੇ ਅਹਿੰਸਾ ਪਰਮ ਧਰਮ ਬਤਾਇਆ।

"ਇਸ ਤੇ ਮਗਰੋਂ ਗੁਰੂ ਜੀ ਨੂੰ ਭੀ ਇਹ ਕਿਹਾ ਕਿ ਸਾਰੇ ਇੰਦਰੇ ਮਨ ਸਮੇਤ ਵਸ ਅਤੇ ਪਵਿੱਤ੍ਰ ਕਰਕੇ ਜਾਪ ਕਰੋ ਤਾਂ ਪ੍ਰਗਟੇਗੀ। ਸੋ ਭੀ ਕਰਨਾ ਪਿਆ ਅਰ ਪ੍ਰਿਥੀ ਪਰ ਆਸਨ ਕੀਤੇ, ਘਰ ਬਾਰ ਛੋੜ ਦਿਤਾ ਅਰ ਮੋਥੋਂ ਤਕ ਦੁਖ ਦਿੱਤਾ ਜੋ ਭੋਜਨ ਬੀ ਛੁਡਾ ਦਿੱਤਾ। ਅੰਤ ਨੂੰ ਜਦ ਕੁਝ ਨਾ ਬਣਿਆ ਤਦ ਪੁੱਤ੍ਰਾਂ ਦੇ ਸੀਸ ਮੰਗੇ ਜੋ ਇਕ ਓੜਕ ਦੀ ਗਲ ਸੀ, ਜਿਸ ਪਰ ਗੁਰੂ ਜੀ ਨੇ ਸਮਝ ਲੀਤਾ ਕਿ ਇਨ੍ਹਾਂ ਦਾ ਸਾਰਾ ਪਖੰਡ ਹੈ। ਅਰ ਭਾਈ ਸੁੱਖਾ ਸਿੰਘ ਦੇ ਕਥਨਾਂ ਅਨੁਸਾਰ ਇਹ ਆਖਿਆ ਕਿ ਆਪ ਜਿਤਨੇ ਸਿੱਖਾਂ ਦੇ ਸੀਸ ਚਾਹੁੰਦੇ ਹੋ ਲੈ ਲਵੋ ਜਦ ਅੰਤ ਨੂੰ ਕੁਛ ਨਾ ਹੋਇਆ ਤਦ ਬੱਦਲਾਂ ਦੀ ਘਨਘੋਰ ਅਰ ਪਉਣ ਦਾ ਜ਼ੋਰ,ਜੋ ਚੋਤਰ ਦੇ ਮਹੀਨੇ ਅਕਸਰ ਹੁੰਦਾ ਹੈ, ਦੇਖਕੇ ਇਹ ਬਹਾਨਾ ਕਰਕੇ ਕਿ ਸਾਥੋਂ ਦੇਵੀ ਦਾ ਪਰਤਾਪ ਨਹੀਂ ਝੱਲਿਆ ਜਾਵੇਗਾ, ਪਹਾੜ ਦੇ ਹੇਠਾਂ ਉਤਰ ਆਏ, ਜਿਸ ਤੇ ਗੁਰੂ ਜੀ ਹੀ ਕੱਲੇ ਰਹਿ ਗਏ, ਜਿਨ੍ਹਾਂ ਦੇ

ਇਸ ਛਲ ਪਰ ਗੁਰੂ ਜੀ ਮਹਾਰਾਜ ਨੂੰ ਅਤਯੰਤ ਹੀ ਕ੍ਰੋਧ ਆਇਆ ਅਰ ਤੇਗ਼ ਹੱਥ ਵਿਚ ਲੈਕੇ ਪਹਾੜੀ ਤੇ ਨੀਚੇ ਉਤਰ ਆਏ ਅਤੇ ਸਭ ਡੇਰਾ ਭੀ ਉਸ ਜਗ੍ਹਾ ਤੇ ਉਠਾਕੇ ਅਨੰਦਪੁਰ ਲੈ ਆਂਦਾ।

"ਪ੍ਰੰਤੂ ਸਿੱਖਾਂ ਨੂੰ ਉਸ ਵਿਅਰਥ ਕੰਮ ਕਰਨੇ ਦੇ ਦਿਨਾਂ ਵਿਚ ਬਹੁਤ ਕਸ਼ਟ ਹੋਇਆ ਸਾ। ਇਸ ਵਾਸਤੇ ਉਹ ਸਾਰਾ ਗੁਦਾਮ ਜੋ ਉਸ ਡੇਰੇ ਦਾ ਬਾਕੀ ਸਾ, ਹੁਕਮ ਦਿੱਤਾ ਕਿ ਸਿੱਖਾਂ ਨੂੰ ਲੰਗਰ ਛਕਾ ਦੇ, ਜਿਸ ਪਰ ਵੱਡਾ ਭਾਰੀ ਜੱਗ ਹੋ ਗਿਆ ਅਰ ਆਪਣੀ ਸੰਗਤ ਨੂੰ ਛਕਾਇਆ ਪਰੰਤੂ ਉਹ ਬ੍ਰਾਹਮਣ ਜੋ ਹਵਨ ਕਰਾਉਂਦੇ ਕਰਾਉਂਦੇ ਡਰਦੇ ਹੋਠਾਂ ਉਤਰ ਆਏ ਸਨ ਸੋ ਬਾਗ਼ ਵਿਚ, ਜਿਥੇ ਉਨ੍ਹਾਂ ਦਾ ਅਸਲੀ ਡੇਰਾ ਸਾ ਭੁੱਖੇ ਬੈਠੇ ਰਹੇ। ਜਿਨ੍ਹਾਂ ਨੂੰ ਗੁਰੂ ਜੀ ਨੇ ਬੁਲਾਉਣਾ ਤਾਂ ਕਿਤੇ ਰਿਹਾ ਪੁੱਛਿਆ ਭੀ ਨਾ।

"ਦੋਹਰਾ॥ ਐਸੀ ਦੁਰਦਿਸ਼ ਦੇਖਕੇ ਤਦ ਉਹ ਬਿੱਪਰ ਲੋਗ॥ ਮਹਾਂ ਦੁਖੀ ਮਨ ਮਹਿੰ ਭਏ ਵਰਤ ਗਿਆ ਮਨ ਸੋਗ ॥ ੨੫੦॥ ਲੱਗੇ ਕਰਨ ਵਿਚਾਰ ਮਨ ਭਿਆ ਨਿਰਾਦਰ ਭਾਰ॥ ਸਾਨੂੰ ਤਾਂ ਪੁਛਿਆ ਨਹੀਂ ਦੇਵਨ ਅੰਨ ਅਹਾਰ॥ ੨੪੧॥ ਮਨ ਵਿਚ ਗੁੱਸਾ ਖਾਇਕੇ ਗਏ ਗੁਰੂ ਕੇ ਪਾਸ। ਰੋਣਾ ਰੋਯਾ ਆਪਣਾ ਹੋਕੇ ਖਰੇ ਉਦਾਸ॥ ੨੪੨॥

"ਭਾਵ—ਜਦ ਗੁਰੂ ਜੀ ਮਹਾਰਾਜ ਨੇ ਉਨ੍ਹਾਂ ਨੂੰ ਭੋਜਨ ਲਈ ਭੀ ਨਾ ਪੁੱਛਿਆ ਤਦ ਓਹ ਗੁਰੂ ਜੀ ਦੇ ਪਾਸ ਜਾਕੇ ਸ਼ਿਕਾਇਤ ਕਰਨ ਲਗੇ ਕਿ ਮਹਾਰਾਜ ਆਪ ਨੇ ਗੁਵਾਰਾਂ ਸ਼ੂਦਰਾਂ ਅਤੇ ਵੈਸ਼ਾਂ ਨੂੰ ਤਾਂ ਵਡੇ ਆਦਰ ਨਾਲ ਭੋਜਨ ਛਕਾਏ ਅਰ ਅਸੀਂ ਬ੍ਰਾਹਮਣ ਜੋ ਭਗਵਾਨ ਦਾ ਮੁਖ ਹਾਂ ਭੁੱਖੇ ਬੈਠੇ ਰਹੇ,ਸਾਨੂੰ ਪੁਛਿਆ ਭੀ ਨਾ।

"ਇਸਦਾ ਉੱਤਰ ਗੁਰੂ ਜੀ ਮਹਾਰਾਜ ਨੇ ਵਡੀ ਧੀਰਜ ਨਾਲ ਉਨ੍ਹਾਂ ਨੂੰ ਦਿਤਾ ਅਰ ਆਖਿਆ ਕਿ ਇਹ ਸ਼ੂਦਰ ਵੈਸ਼ ਹੁਣ ਨਹੀਂ ਰਹੇ ਕਿੰਤੂ ਇਹ ਮੇਰਾ ਰੂਪ ਹਨ ਅਰ ਮੈਂ ਇਨ੍ਹਾਂ ਦੇ ਬਲ ਨਾਲ ਬਹੁਤ ਕੁਛ ਕੰਮ ਕੀਤੇ ਹਨ ਅਰ ਓਹ ਸਵੈਯੇ ਏਹ ਹਨ ਜੋ ਉਸ ਵੇਲੇ ਦੀ ਗੁਵਾਹੀ ਦੇਂਦੇ ਹਨ:—

ਯਥਾ ਸ੍ਰੈਯੇ ਪਾਤਸ਼ਾਹੀ ੧੦

ਜੋ ਕਛੁ ਲੇਖ ਲਿਖਿਓ ਬਿਧਨਾ ਸੋਊ ਪਾਈਅਤ ਮਿਸਰ ਜੂ ਸ਼ੋਕ ਨਿਵਾਰੋ॥ ਮੇਰੋ ਕਛੂ ਅਪਰਾਧ ਨਹੀ ਗਯੋ ਯਾਦ ਤੇ ਭੂਲਿ ਨ ਕੋਪ ਚਿਤਾਰੋ॥ ਬਾਰੋ ਨਿਹਾਲੀ ਪਠੈ ਦਿਯੋ ਆਜ ਭਲੇ ਤੁਮ ਕੋ ਨਿਹਚੈ ਜੀਅ ਧਾਰੋ॥ ਛੱਤ੍ਰੀ ਸਭੈ ਕ੍ਰਿਤ ਬਿਪਨ ਕੇ ਇਨਹੂੰ ਪੈ ਕਟਾਛ ਕ੍ਰਿਪਾ ਕੈ ਨਿਹਾਰੋ॥ ੧॥ ਜੁੱਧ ਜਿਤੇ ਇਨਹੀ ਕੇ ਪ੍ਰਸਾਦਿ ਇਨਹੀ ਕੇ ਪ੍ਰਸਾਦਿ ਸੁ ਦਾਨ ਕਰੇ॥ ਅਘ ਓਘ ਟਰੇ ਇਨਹੀ ਕੇ ਪ੍ਰਸਾਦਿ ਇਨਹੀ ਕਿ ਕ੍ਰਿਪਾ ਫੁਨ ਧਾਮ ਭਰੇ॥ ਇਨਹੀ ਕੇ ਪ੍ਰਸਾਦਿ ਸੁ ਬਿੱਦਿਆ ਲਈ ਇਨਹੀ ਕੀ ਕ੍ਰਿਪਾ ਸਭ ਸ਼ਤ੍ਰੂ ਮਰੇ॥ ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈ ਨਹੀਂ ਮੋਸੇ ਗਰੀਬ ਕਰੋਰ ਪਰੇ॥ ੨॥ ਸੇਵ ਕਰੀ ਇਨਹੀ ਕੀ ਭਾਵਤ ਔਰ ਕੀ ਸੇਵ ਸੁਹਾਤ ਨ ਜੀ ਕੋ॥ ਦਾਨ ਦੀਯੋ ਇਨਹੀ ਕੋ ਭਲੋ ਅਰ ਆਨ ਕੇ ਦਾਨ ਨ ਲਾਗਤ ਨੀਕੋ॥ ਆਗੇ ਫਲੈ ਇਨਹੀ ਕੋ ਦਯੋ ਜਗ ਮੈ ਜਸੁ ਅਉਰ ਦਯੋ ਸਭ ਫੀਕੋ॥ ਮੋ ਗੈਹ ਮੈ ਮਨ ਤੇ ਤਨ ਤੇ ਸਿਰ ਲਉ ਧਨ ਹੈ ਸਭ ਹੀ ਇਨਹੀ ਕੋ॥੩॥ ਦੋਹਰਾ॥ ਚਟਪਟਾਇ ਚਿਤ ਮੈਂ ਜਰਯੋ ਤ੍ਰਿਣ ਜਿਉ ਕ੍ਰੁੱਧਿਤ ਹੋਇ॥ ਖੋਜ ਰੋਜ ਕੋ ਹੋਤ ਲਗ ਦਯੋ ਮਿਸਰ ਜੂ ਰੋਇ॥ ੪॥

"ਇਨ੍ਹਾਂ ਸ੍ਰੀ ਮੁਖਵਾਕਾਂ ਤੋਂ ਇਹ ਪਾਇਆ ਜਾਂਦਾ ਹੈ ਕਿ ਉਨ੍ਹਾਂ ਬ੍ਰਾਹਮਣਾਂ ਨੂੰ ਜੋ ਇਹ ਉਮੇਦ ਸੀ ਕਿ ਸਾਨੂੰ ਧਾਮੇ ਛਕਾਉਣਗੇ ਅਰ ਵਡੀ ਵਡੀ ਭਾਰੀ ਦੱਖਣਾ ਦੇਕੇ ਵਿਦਾ ਕਰਨਗੇ ਸੋ ਪੂਰੀ ਨਾ ਹੋਈ ਬਲਕਿ ਗੁਰੂ ਜੀ ਨੇ ਉਨ੍ਹਾਂ ਨੂੰ ਬੁਲਾਇਆ ਭੀ ਨਾ ਜਿਸ ਪਰ ਤੰਗ ਆਕੇ ਗੁਰੂ ਜੀ ਪਾਸ ਕੋੜੇ ਕੋੜੇ ਬਚਨ ਬੋਲਨ ਲਗੇ ਅਤੇ ਸਿੱਖਾਂ ਦੀ ਨਿੰਦਿਆ ਕੀਤੀ ਜਿਸ ਨੂੰ ਸੁਣਕੇ ਗੁਰੂ ਜੀ ਨੇ ਉਹਨਾਂ ਨੂੰ ਇਤਨਾਂ ਕਹਿਕੇ ਟਾਲ ਦਿੱਤਾ ਕਿ ਸਾਡੇ ਤੁਸੀਂ ਯਾਦ ਨਹੀਂ ਰਹੇ। ਇਸ ਵਾਸਤੇ ਡੇਰੇ ਚਲੋ ਤੁਹਾਨੂੰ ਉਥੇ ਹੀ ਅੰਨ ਤੇ ਬਸਤਰ ਪਹੁੰਚਾ ਦੇਵਾਂਗੇ ਅਰ ਆਪ ਨੂੰ ਐਡਾ ਗੁੱਸਾ ਨਹੀਂ ਕਰਨਾ ਚਾਹੀਦਾ ਕਿਉਂਕਿ ਤੁਸੀਂ ਸਾਡੇ ਯਾਦ ਨਹੀਂ ਆਏ। ਇਸਤੋ ਬਿਨਾਂ ਇਹ ਬੀ ਆਖਿਆ ਕਿ ਜੋ ਤੁਹਾਡੇ ਨਸੀਬਾਂ ਵਿਚ ਸਾ ਸੋਈ ਤੁਹਾਨੂੰ ਮਿਲ ਗਿਆ ਹੈ, ਅਰ ਸਾਡਾ ਤਾਂ ਤਨ ਮਨ ਅਤੇ ਧਨ ਸਭ ਸਿੱਖਾਂ ਦਾ ਹੀ ਹੈ। ਅਰ ਇਨ੍ਹਾਂ ਦੇ ਪਰਤਾਪ ਨਾਲ ਅਸੀਂ ਸਭ ਮਨੋਰਥ ਸਫਲੇ ਕੀਤੇ ਹਨ ਜਿਸ ਤੇ ਅਸੀਂ ਇਨ੍ਹਾਂ ਨੂੰ ਹੀ ਦਾਨ ਦੇਣਾ ਅੱਛਾ ਜਾਣਦੇ ਹਾਂ ਅਰ ਹੋਰ ਨੂੰ ਦੇਣਾ ਨਿਸ਼ਛਲ ਸਮਝਦੇ ਹਾਂ। ਜਿਸ ਉੱਤਰ ਨੂੰ ਸੁਣਕੇ ਉਹ ਮਿਸਰ ਇਸ ਤਰ੍ਹਾਂ ਜਲ ਬਲ ਗਿਆ ਜਿਸ ਤਰ੍ਹਾਂ ਅੱਗ ਲਗੀ ਤੋਂ ਕੱਖ ਬਲ ਉਠਦੇ ਹਨ ਅਰ ਅਪਣਾ ਹਮੇਸ਼ ਦਾ ਰੋਜ਼ੀਨਾ ਬੰਦ ਹੋਇਆ ਸੁਣਕੇ ਰੋ ਪਿਆ ਅਰ ਨਿਰਾਸ ਹੋ ਗਿਆ ॥" [ਪੰਨਾ ੪੩੯ ਤੋਂ ੪੪੨

"ਭਾਵ ਇਸ ਪ੍ਰਸੰਗ ਨੂੰ ਜੇ ਯੁਕਤੀਆਂ ਉਕਤੀਆਂ ਨਾਲ ਭੀ ਵਿਚਾਰਿਆ ਜਾਏ ਤਾਂ ਭੀ ਸਾਨੂੰ ਇਤਨੀਆਂ ਮਿਲ ਸਕਦੀਆਂ ਹਨ ਜਿਨ੍ਹਾਂ ਨੂੰ ਸੁਣ ਸੁਣਕੇ ਮਨ ਬੱਕ ਜਾਂਦਾ ਹੈ। ਜਿਨ੍ਹਾਂ ਵਿੱਚੋਂ ਕੁਛਕ ਏਥੇ ਪ੍ਰਗਟ ਕੀਤੀਆਂ ਜਾਂਦੀਆਂ ਹਨ।

੧. ਪਹਿਲੇ ਜੇ ਦੇਵੀ ਦਾ ਪ੍ਰਗਟ ਹੋਣਾ ਸੱਚ ਹੁੰਦਾ ਤਾਂ ਐਡੀ ਭਾਰੀ ਕਰਾਮਾਤ ਵਾਲੇ ਪ੍ਰਸੰਗ ਨੂੰ ਗੁਰੂ ਮਹਾਰਾਜ ਜ਼ਰੂਰ ਆਪਣੇ ਸ੍ਰੀ ਮੁਖ ਵਾਕ ਤੇ ਗ੍ਰੰਥ ਸਾਹਿਬ ਵਿਚ ਲਿਖਦੇ ਕਿਉਂਕਿ ਉਹਨਾਂ ਦੇ ਜੀਵਨ ਵਿਚ ਇਹ ਇਕ ਸਭ ਤੋਂ ਵੱਡਾ ਪ੍ਰਸਿੱਧ ਅਚੰਭੇ ਵਾਲਾ ਕੰਮ ਸੀ, ਪਰੰਤੂ ਇਹ ਕਿਤੇ ਭੀ ਦਰਜ ਨਹੀਂ।

੨. ਜਿਨ੍ਹਾਂ ਬ੍ਰਾਹਮਣਾਂ ਦੇ ਯਤਨ ਨਾਲ ਹਵਨ ਕਰਨ ਤੇ ਦੇਵੀ ਪ੍ਰਸਿੱਧ ਹੋਈ ਸੀ ਉਨ੍ਹਾਂ ਦੇ ਨਾਮ ਅਰ ਉਨ੍ਹਾਂ ਦੀ ਬੁੱਧਿ ਵਿਦਿਆ ਅਤੇ ਮੰਤ੍ਰ ਜੰਤ੍ਰ ਵਿਚ ਨਿਪੁਨਤਾ ਜ਼ਰੂਰ ਹੀ ਪ੍ਰਗਟ ਕਰਦੇ ਅਰ ਅੱਗੇ ਨੂੰ ਖਾਲਸਾ ਲਈ ਬ੍ਰਾਹਮਣਾਂ ਦਾ ਪੂਜਨ ਦੱਸ ਜਾਂਦੇ, ਪੰਤੂ ਦਸਮ ਗ੍ਰੰਥ ਵਿਚ ਜਿੱਥੇ ਕਿੱਥੇ ਬ੍ਰਾਹਮਣਾਂ ਦੀ ਨਿੰਦਾ ਹੀ ਮਿਲਦੀ ਹੈ ਅਰ ਹਵਨ ਕਰਾਉਣ ਵਾਲਿਆਂ ਦਾ ਨਾਮ ਨਿਸ਼ਾਨ ਭੀ ਨਹੀਂ ਹੈ।

੩. ਜਿਸ ਤਰ੍ਹਾਂ ਮਾਛੀਵਾੜੇ ਵਾਲੇ ਅਤੇ ਮਾਲੇਰੀਆਂ ਪਠਾਣਾਂ ਪਾਸ ਅਜ ਤਕ ਹੁਕਮ-ਨਾਮੇ ਹਨ ਅਤੇ ਹਰ ਇਕ ਪੁਰਖ ਇਸ ਬਾਤ ਨੂੰ ਜਾਣਦਾ ਹੈ ਕਿ ਇਹ ਉਨ੍ਹਾਂ ਦੀ ਕੁਲ ਵਿੱਚੋਂ ਹਨ ਜਿਨ੍ਹਾਂ ਨੇ ਗੁਰੂ ਜੀ ਨੂੰ ਉੱਚ ਦਾ ਪੀਰ ਬਣਨੇ ਸਮੇਂ ਸਹਾਇਤਾ ਦਿੱਤੀ ਸੀ ਜਾਂ ਸਾਹਿਬ-ਜ਼ਾਦਿਆਂ ਦੀ ਸ਼ਹੀਦੀ ਸਮੇਂ ਆਹ ਦਾ ਨਾਰਾ ਮਾਰਿਆ ਸੀ। ਇਸੇ ਤਰ੍ਹਾਂ ਉਹਨਾਂ ਬ੍ਰਾਹਮਣਾਂ ਦੇ ਪਾਸ ਭੀ ਗੁਰੂ ਮਹਾਰਾਜ ਵਲੋਂ ਹੁਕਮਨਾਮੇ ਹੁੰਦੇ, ਜਿਸ ਤੇ ਖਾਲਸਾ ਜਾਣਦਾ ਕਿ ਇਹ ਉਸ ਦੱਤਾਨੰਦ ਉਜੈਨੀ ਯਾਂ ਕਾਂਸ਼ੀ ਵਾਲੇ ਕੇਸ਼ਵ ਅਤੇ ਗੁਜਰਾਤੀ ਕਾਲੀਦਾਸ ਦੇ ਖਾਨਦਾਨ ਵਿੱਚੋਂ ਹੋਨ, ਜਿਨ੍ਹਾਂ ਨੇ ਗੁਰੂ ਜੀ ਨੂੰ ਦੇਵੀ ਪ੍ਰਗਟ ਕਰਕੇ ਤਲਵਾਰ ਦਿਵਾਈ ਸੀ ਸੋ ਇਹ ਭੀ ਅੱਜ ਤੱਕ

ਕਿਤੋਂ ਨਾਮ ਨਿਸ਼ਾਨ ਤਕ ਨਹੀਂ ਸੁਣਿਆਂ ਜਾਂਦਾ।

੪. ਜਿਨ੍ਹਾਂ ਵੇਦਾਂ ਤੇ ਮੰਤ੍ਰਾਂ ਨਾਲ ਦੇਵੀ ਹਵਨ ਕੁੰਡ ਤੇ ਪ੍ਰਗਟ ਕੀਤੀ ਸੀ ਅਰ ਉਨ੍ਹਾਂ ਮੰਤ੍ਰਾਂ ਵਿਚ ਇਤਨੀ ਸਮਰਥਾ ਸੀ ਤਾਂ ਗੁਰੂ ਜੀ ਵੇਦਾਂ ਦਾ ਅਤੇ ਮੰਤ੍ਰਾਂ ਯੰਤ੍ਰਾਂ ਦਾ ਖੰਡਨ ਨਾ ਕਰਦੇ ਸਗੋਂ ਆਖਦੇ ਕਿ ਇਨ੍ਹਾਂ ਦੇ ਮੰਨਣੇ ਯਾਂ ਵਿਧਿ ਵਤ ਕਰਮ ਕਰਨ ਤੇ ਫਲ ਮਿਲਦਾ ਹੈ, ਇਸ ਵਾਸਤੇ ਖਾਲਸਾ ਇਨ੍ਹਾਂ ਨੂੰ ਜ਼ਰੂਰ ਮੰਨੇ।

੫. ਜਿਸ ਜਨੇਊ ਦੇ ਪਹਿਰਨ ਅਰ ਜਿਸ ਗਾਇਤ੍ਰੀ ਦੇ ਜਾਪ ਕਰਨ ਤੇ ਹਵਨ ਕਾਰਕਾਂ ਨੂੰ ਕਰਕੇ ਦੇਵਤਾ ਪ੍ਰਗਟ ਕਰਨ ਦੀ ਸ਼ਕਤੀ ਦਿੱਤੀ ਸੀ ਉਸ ਜਨੇਊ ਅਰ ਗਾਇਤ੍ਰੀ ਦਾ ਖਾਲਸਾ ਵਿੱਚੋਂ ਰਿਵਾਜ ਕਿਉਂ ਹਟਾਇਆ ਅਰ ਅੰਮ੍ਰਿਤਪਾਨ ਸਮੇਂ ਕਿਉਂ ਤੁੜਵਾਯਾ।

੬. ਜਿਨ੍ਹਾਂ ਲੋਕਾਂ ਨੂੰ ਹਵਨ ਵਿਚ ਸ਼ੂਦਰ ਜਾਣਕੇ ਵੜਨ ਦਿੱਤਾ ਨਹੀਂ ਆਖਦੇ ਅਰ ਬਾਵਾ ਸੁਮੇਰ ਸਿੰਘ ਜੀ ਦਸਦੇ ਹਨ ਕਿ ਬਾਹਰ ਹੋਕਣ ਲਈ ਰਾਖੇ ਬਿਠਾਏ ਸਨ ਸੋ ਜੇ ਇਹ ਗੱਲ ਸੱਚ ਹੁੰਦੀ ਤਾਂ ਗੁਰੂ ਜੀ ਉਨ੍ਹਾਂ ਹੀ ਸ਼ੂਦਰਾਂ ਨੂੰ ਅੰਮ੍ਰਿਤ ਵਿਚ ਸ਼ਾਮਲ ਕਰਕੇ ਵਰਨ ਵਿਵਸਥਾ ਕਿਉਂ ਤੋੜਦੇ ? ਜਿਸ ਤੋਂ ਸਾਬਤ ਹੁੰਦਾ ਹੈ ਕਿ ਗੁਰੂ ਜੀ ਅਕਾਲ ਪੁਰਖ ਦੇ ਰਚੇ ਹੋਏ ਮਨੁਖਾਂ ਨੂੰ ਹਿੰਦੂਆਂ ਵਾਂਗ ਹਕਾਰਤ ਦੀ ਨਿਗਾਹ ਨਾਲ ਨਹੀਂ ਦੇਖਦੇ ਸੇ ਸਗੋਂ ਆਪਣੇ ਅੰਗ ਜਾਣਕੇ ਪਿਆਰ ਕਰਦੇ ਸਨ ਅਰ ਛੱਤ੍ਰੀ ਬਣਾਉਂਦੇ ਸਨ।

੭. ਜੋ ਲੋਗ ਏਹ ਲਿਖਦੇ ਹਨ ਕਿ ਦੇਵੀ ਨੇ ਮੰਗ ਵਿਚ ਫਤੇ ਦੇਣ ਲਈ ਤਲਵਾਰ ਯਾਂ ਕਰਦ ਦਿੱਤੀ ਸੀ ਤਾਂ ਗੁਰੂ ਜੀ ਨੇ ਖਾਲਸੇ ਨੂੰ ਤਲਵਾਰ ਦਾ ਜੋ ਦੇਵੀ ਦੇ ਵਰ ਤੋਂ ਮਿਲੀ ਸੀ ਅੰਮ੍ਰਿਤ ਕਿਉਂ ਨਾ ਛਕਾਇਆ ਇਸਦੇ ਉਲਟ ਖੰਡੇ ਦਾ ਅੰਮ੍ਰਿਤ ਕਿਉਂ ਛਕਾਇਆ ਸੀ। ਅਤੇ ਅੱਜ ਤੱਕ ਇਹ ਪ੍ਰਚਲਤ ਰੀਤੀ ਹੈ।

੮. ਫਿਰ ਜਦ ਗੁਰੂ ਜੀ ਮਹਾਰਾਜ ਆਪਣੀ ਪੁਰੀ ਨੂੰ ਅਸਵਾਰਾ ਕਰਨ ਲਗੇ ਤਦ ਭੀ ਖਾਲਸਾ ਨੂੰ ਏਹੋ ਆਗਿਆ ਕੀਤੀ ਕਿ 'ਆਗਿਆ ਭਈ ਅਕਾਲ ਕੀ ਤਬੀ ਚਲਾਯੋ ਪੰਥ। ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨੀਓ ਗ੍ਰੰਥ' ਇਸ ਤੋਂ ਸਾਬਤ ਹੁੰਦਾ ਹੈ ਕਿ ਜੇ ਗੁਰੂ ਜੀ ਨੇ ਦੇਵੀ ਤੋਂ ਵਰ ਲੈਕੇ ਪੰਥ ਬਨਾਇਆ ਹੁੰਦਾ ਤਾਂ ਇਸ ਤਰ੍ਹਾਂ ਨਾ ਹੁਕਮ ਦੇਂਦੇ ਸਗੋਂ ਇਸ ਤਰ੍ਹਾਂ ਉਚਾਰਨ ਕਰਦੇ ਜਥਾ:—'ਆਗਿਆ ਦੁਰਗਾ ਨੇ ਭਈ ਤਬੀ ਚਲਾਯੋ ਪੰਥ। ਕਰੋ ਕੜਾਹੀ ਉਸਦੀ ਭੋਟਾਂ ਦੇ ਪੜ ਗ੍ਰੰਥ।' ਪ੍ਰੰਤੂ ਇਸ ਤਰ੍ਹਾਂ ਕੋਈ ਦੇਵੀ ਦੇਵਤੇ ਦਾ ਕਥਨ ਨਹੀਂ ਹੈ।

੯. ਜੇ ਗੁਰੂ ਜੀ ਦਾ ਦੇਵੀ ਪੂਜਨ ਕਰਨ ਦਾ ਸਿੱਧਾਂਤ ਸੀ ਤਾਂ ਪੰਜ ਕੱਕਿਆਂ ਦਾ ਧਾਰਨ ਅਰ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਕਰਕੇ ਉਸਦੀ ਬਾਣੀ ਪਰ ਵਿਸ਼ਵਾਸ਼ ਕਰਨ ਦਾ ਉਪਦੇਸ਼ ਕਿਉਂ ਕੀਤਾ ਅਰ ਨਵੀਂ ਮੂਰਤ ਸ਼ਕਲ ਦਾ ਪੰਥ ਕਿਉਂ ਸਾਜਿਆ ਕਿੰਤੂ ਉਨ੍ਹਾਂ ਫੋਕੇ ਕੁੱਟਾਂ ਨਾਲ ਸਿੱਖਾਂ ਨੂੰ ਮਿਲਾਕੇ ਅੱਟੇ ਧਾਰਨ ਦਾ ਹੁਕਮ ਕਿਉਂ ਨਾ ਦਿੱਤਾ।

੧੦. ਨੈਣਾਂ ਦੇਵੀ ਦੇ ਭੌਨ ਪਰ ਜਿਥੋਂ ਦੇਵੀ ਪ੍ਰਗਟ ਹੋਈ ਦੱਸਦੇ ਹਨ ਜਾਕੇ ਪੂਜਾ ਕਰਨ ਦੀ ਆਗਿਆ ਕਿਉਂ ਨਾ ਦਿੱਤੀ ਅਰ ਕਿਉਂ ਨਾ ਦੱਸਿਆ ਕਿ ਜ਼ਰੂਰ ਪੰਥ ਨੈਣਾਂ ਦੇਵੀ ਦਾ ਦਰਸ਼ਨ ਕਰੇ।

੧੧. ਸਾਰੇ ਗੁਰਬਿਲਾਸਾਂ ਵਿੱਚ ਬਿਨਾਂ ਹਵਨ ਤੋਂ ਦੌਰ ਕੋਈ ਸਾਬਤ ਨਹੀਂ

ਕਰਦਾ ਕਿ ਗੁਰੂ ਜੀ ਕਦੇ ਨੈਨਾਂ ਦੇਵੀ* ਪਰ ਗਏ ਹੋਣ ਅਰ ਕਿਸੇ ਮੇਲੇ ਮੁਸਾਹਬੇ ਪਰ ਜਾਕੇ ਕੁਛ ਭੇਟਾ ਦਿੱਤੀ ਹੋਵੇ, ਕੇਵਲ ਇਹ ਇਕੋ ਵੇਰ ਦੀ ਗੱਲ ਦੱਸੇਦੇ ਹਨ, ਇਸ ਤੋਂ ਭੀ ਸਿੱਧ ਹੁੰਦਾ ਹੈ ਕਿ ਜੇ ਗੁਰੂ ਜੀ ਦੇਵੀ ਦੇ ਸ਼ਰਧਾਲੂ ਹੁੰਦੇ ਤਾਂ ਹਫਤੇ ਵਿਚ ਨਹੀਂ ਤਾਂ ਮਹੀਨੇ ਵਿਚ ਤਾਂ ਜ਼ਰੂਰ ਹੀ ਜਾਕੇ ਦਰਸ਼ਨ ਕਰਦੇ।" [ਦੁਰਗਾ ਪ੍ਰਬੋਧ ਪੰਨਾਂ ੪੯੦—੯੫

੨੭. ਇਸੀ ਤਰ੍ਹਾਂ ਸਰਦਾਰ ਬਹਾਦਰ ਭਾਈ ਕਾਹਨ ਸਿੰਘ ਨਾਭਾ ਨਿਵਾਸੀ ਜੀ ਨੇ ਦਸਮ ਗ੍ਰੰਥ ਦੀਆਂ ਬਾਣੀਆਂ ਪਰ ਟਿੱਪਣੀਆਂ ਦੇਂਦਿਆਂ ਚੰਗੀ ਵਿੱਦ੍ਵਤਾ ਨਾਲ ਦੇਵੀ ਦਾ ਨਾ ਪੂਜੇਜਾਣਾ ਸਿੱਧ ਕੀਤਾ ਹੈ ਤੇ ਦੱਸਿਆ ਹੈ ਕਿ ਦੇਵੀ ਦੇ ਪ੍ਰਸੰਗ ਤੇ ਉਸਤੁਤੀ ਸੰਸਕ੍ਰਿਤ ਅਸਲੀ ਗ੍ਰੰਥਾਂ ਦੇ ਭਾਵ ਤਰਜਮੇ ਹਨ, ਜੋ ਬੀਰ ਰਸੀ ਉਮਾਹ ਲਈ ਲਿਖੇ ਗਏ ਕਿੱਸੇ ਕਹਾਣੀਆਂ ਹਨ। ਏਹ ਗੁਰੂ ਜੀ ਨੂੰ ਦੇਵੀ ਪੂਜਕ ਹਰਗਿਜ਼ ਸਿੱਧ ਨਹੀਂ ਕਰਦੇ। ਦੇਖੋ ਗੁਰਮਤ ਸੁਧਾਕਰ ਆਦਿ।

—o—

ਸਿੱਧਾਂਤ।

ਪਿਛਲੇ ਸਾਰੇ ਲੇਖ ਨੂੰ ਫੇਰ ਥੋੜੇ ਪਦਾਂ ਵਿਚ ਦੁਹਰਾਕੇ ਵਿਚਾਰ ਕਰੀਏ ਤਾਂ ਸਮਝ ਵਿਚ ਪੈਂਦਾ ਹੈ ਕਿ 'ਕਾਲੀ' ਅਪਣੇ ਅਰੰਭ ਵਿਚ ਹਿੰਦੂ (ਆਰਯ) ਦੇਵਤਾ ਨਹੀਂ, ਪਰ ਇਥੋਂ ਦੇ ਪਹਿਲੇ ਅਸਲੀ ਕਾਲੇ ਰੰਗ ਵਾਲੇ ਵਾਸੀਆਂ ਦੀ ਪੂਜਯ ਮੂਰਤੀ ਸੀ, ਜਿਨ੍ਹਾਂ ਨੂੰ ਆਰਯ ਲੋਕ ਯਾ ਪੁਰਾਤਨ ਹਿੰਦੂ ਦਸਯੂ ਤੇ ਰਾਖਸ਼ ਕਿਹਾ ਕਰਦੇ ਸਨ। ਆਰਯ ਵਡਕਿਆਂ ਵਿੱਚ ਅਪਣੇ ਵੈਦਿਕ ਦੇਵਤਿਆਂ ਦੀਆਂ ਸ਼ਕਤੀਆਂ ਦਾ ਖਿਆਲ ਤੇ ਉਸ ਨੂੰ ਉਨ੍ਹਾਂ ਦੀਆਂ ਇਸਤ੍ਰੀਆਂ ਦੇ ਰੂਪ ਵਿਚ ਵਜਾਖ਼ਤਾ ਦੇਣੀ ਹਿੰਦੂਆਂ ਦਾ ਮਗਰੋਂ ਦਾ ਖਿਆਲ ਹੈ। ਇਨ੍ਹਾਂ ਵਿਚ ਜੋ ਬੀਰ ਰਸੀ ਦੁਰਗਾ ਦਾ ਖਿਆਲ ਹੈ,ਚਾਹੇ ਉਹ ਕਿਵੇਂ ਉਪਜਿਆ ਕਾਲੀ ਪੂਜਣ ਵਾਲੇ ਅਸਲੀ ਵਸਨੀਕਾਂ ਦੀ ਪੂਜਯ ਮੂਰਤੀ ਦੇ ਖਿਆਲ ਨਾਲ ਖਲਤ ਮਲਤ ਹੋਕੇ ਸ਼ਾਕਤਿਕ ਯਾ ਤਾਂਤ੍ਰਿਕ ਮਤ ਦਾ ਮੂਲ ਮੁੱਢ ਬੱਝਾ ਤੇ ਅਨੇਕ ਤਰ੍ਹਾਂ ਦੀਆਂ ਨਾ ਕਥਨੇ ਯੋਗ ਲੀਲ੍ਹਾ ਦੇ ਮਗਰੋਂ ਇਹ ਮਤ ਹਠ ਯੋਗ ਦਿਆਂ ਕਈ ਸਾਧਨਾ ਵਲ ਉਠਦਾ ਅੰਤ ਫਿਲਸਫਾ ਦੇ ਖਿਆਲਾਂ ਨਾਲ ਜਾ ਮਿਲਿਆ ਤੇ ਦੁਰਗਾ ਦਾ ਖਯਾਲ ਆਦਿ ਭਵਾਨੀ ਵਿਚ ਆਕੇ ਈਸ਼ਵੱਤ ਦੇ ਦਰਜੇ ਤਾਈਂ ਅੱਪੜਿਆ।

ਗੁਰਮਤ ਵਿਚ ਦੇਵੀ ਉਪਾਸਨਾ ਮੁੱਢ ਤੋਂ ਨਹੀਂ ਹੈ, ਨਾ ਕਾਲੀ ਦੀ ਸੂਰਤ ਵਿਚ, ਨਾ ਦੁਰਗਾ ਦੀ ਸੂਰਤ ਵਿੱਚ ਤੇ ਨਾ ਆਦਿ ਭਵਾਨੀ ਦੇ ਖਿਆਲਾਂ ਵਿੱਚ। ਬਲਕਿ ਜੋ ਸਮਾਂ ਭਗਤਾਂ ਦਾ ਗੁਜ਼ਰਿਆ ਹੈ ਉਹ ਭੀ ਇਸ ਤੋਂ ਇਨਕਾਰ ਕਰਦੇ ਰਹੇ ਹਨ† ਤੇ ਉਨ੍ਹਾਂ ਦੀ ਬਾਣੀ ਖ਼ੁਦ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਪ੍ਰਮਾਣੀਕ ਬਾਣੀ ਹੋਕੇ ਚੜ੍ਹੀ। ਗੁਰ ਇਤਿਹਾਸ ਵਿਚ ਭੀ ਦੇਵੀ ਪੂਜਾ ਦੀ ਮਨਾਹੀ ਦੇ ਵਾਕਿਆਤ ਕਈ ਹਨ। ਦਸਮ ਗੁਰੂ ਜੀ ਦੇ ਵਾਕ ਭੀ ਇਕ ਅਕਾਲ ਦੀ ਪੂਜਾ ਦੇ ਬਿਨਾ ਕਿਸੇ ਹੋਰ ਦੀ ਪੂਜਾ ਪ੍ਰਤਿਸ਼ਟਾ ਇਸ਼ਟ ਭਾਵਨਾ ਦੇ,

*ਸੋ ਸਾਖੀ ਤੇ ਗੁ: ਪ੍ਰ: ਸੂਰਜ ਵਿਚ ਨੈਣੇ ਗੁੱਜਰ (ਯਾ ਜਟ) ਦੇ ਨਾਮ ਤੋਂ ਟਿੱਲੇ ਦਾ ਨਾਮ ਪਿਆ ਸਹੀ ਹੁੰਦਾ ਹੈ ਨਾਂਕਿ ਨੈਣਾਂ ਦੇਵੀ ਤੋਂ।

†ਮਹਾ ਮਾਈ ਕੀ ਪੂਜਾ ਕਰੈ॥ ਨਰ ਸੋ ਨਾਰਿ ਹੋਇ ਅਉਤਰੈ॥ ੩॥
ਤੂ ਕਹੀਅਤ ਹੀ ਆਦਿ ਭਵਾਨੀ॥ ਮੁਕਤਿ ਕੀ ਬਰੀਆ ਕਹਾ ਛਪਾਨੀ॥ ੪॥

ਮੋਤਨੇ ਮਿਲਦੇ ਹਨ ਕਿ ਕੋਈ ਮੱਤਜ ਦਾ ਖੋਜੀ ਉਨ੍ਹਾਂ ਨੂੰ ਪੜ੍ਹਕੇ ਇਸ ਸਿੱਟੇ ਤੇ ਪੁਜੇ ਬਿਨਾਂ ਨਹੀਂ ਰਹਿ ਸਕਦਾ ਕਿ ਓਹ ਇਕ ਅਕਾਲ ਪੁਰਖ ਦੇ ਉਪਾਸਕ ਸੇ ਅਤੇ ਤਾਂਤ੍ਰਿਕ ਯਾ ਸ਼ਾਕਤਿਕ ਮਤ ਦੀ ਸ਼ਕਤੀ ਦੇ ਉਪਾਸਕ ਕਦੇ ਨਹੀਂ* ਸੇ।

ਗੁਰੂ ਸਾਹਿਬਾਨ ਨੇ ਕਦੇ ਬੀ ਕ੍ਰਿਤਮ ਵਸਤੂ ਯਾ ਵਜਕਤੀ ਨੂੰ ਆਪਣਾ ਇਸ਼ਟ ਨਹੀਂ ਮੰਨਿਆ। ਕੀਤੇ ਹੋਇਆਂ ਨੂੰ,ਚਾਹੇ ਕਿੰਨੇ ਉਚੇ ਹੋਣ,ਆਪ ਨੇ 'ਓਹੁ ਵੇਖੈ ਓਨਾ ਨਦਰਿ ਨ ਆਵੈ' ਦੱਸਿਆ ਹੈ, ਜਿਨ੍ਹਾਂ ਵਿਚ ਦੇਵੀ ਦਾ ਬੀ ਜ਼ਿਕਰ ਆਇਆ ਹੈ:-'ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥' ਉਧਰ ਸਾਖੀਆਂ ਵਿਚ ਦੇਵੀ ਪੂਜਾ ਦੀਆਂ ਮਨਾਹੀ ਦੀਆਂ ਸਾਖੀਆਂ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸਪਸ਼ਟ ਵਾਕ 'ਮਹਾਮਾਈ ਕੀ ਪੂਜਾ ਕਰੈ ॥ ਨਰ ਸੋ ਨਾਰਿ ਹੋਇ ਅਉਤਰੈ ॥' ਆਦਿ ਮੌਜੂਦ ਹਨ ਕਿ ਜਿਨ੍ਹਾਂ ਦਾ ਵੇਰਵਾ ਪਿਛੇ ਅੰਕ ੨ ਵਿਚ ਵਿਸਥਾਰ ਨਾਲ ਕਹਿ ਆਏ ਹਾਂ, ਸੋ ਸਭ ਤੋਂ ਪ੍ਰਗਟ ਹੈ ਕਿ ਇਸ ਮਤ ਵਿਚ ਦੇਵੀ ਦੀ ਮੂਰਤੀ ਦੀ, ਕਿ ਸ਼ਕਤੀ ਰੂਪ ਦੇਵੀ ਦੀ,ਕਿ ਸ਼ਾਕਤਿਕ ਤੇ ਤਾਂਤ੍ਰਿਕ ਮਤ ਦੀ ਕਿਸੇ ਬੀ ਸੂਰਤ ਵਿਚ ਮੰਨੀ ਗਈ ਦੇਵੀ ਦੀ ਪੂਜਾ ਯਾ ਇਸ਼ਟ ਭਾਵਨਾ ਦਾ ਆਦਰਸ਼ ਮੰਨਣਾਂ ਜਾਇਜ਼ ਤੇ ਵਿਹਤ ਨਹੀਂ।

ਗੁਰੂ ਸਾਹਿਬ ਜੀ ਦੇ 'ਅਸੂਲ ਪੜਤਾਲ' ਦੇ ਨੁਕਤੇ ਤੋਂ ਜੇ ਅਸੀਂ ਏਥੇ ਦੇਵੀ ਪ੍ਰਗਟਾਉਣ ਦੇ ਪ੍ਰਯੋਗ ਤੇ ਆਵਾਹਨ ਦੇ ਪ੍ਰਸੰਗ ਨੂੰ ੭ ਅੰਗਾਂ ਵਿਚ ਵੰਡਕੇ ਦਸਵੇਂ ਸਤਿਗੁਰਾਂ ਦੇ ਅਪਣੇ ਸ਼੍ਰੀ ਮੁਖਵਾਕਾਂ ਨਾਲ ਕਸਵਟੀ ਤੇ ਲਾਈਏ ਤਾਂ ਬੀ ਜੋ ਕੱਸ ਲਗਦੀ ਹੈ ਉਹ ਦੇਵੀ ਨੂੰ ਦਸਮ ਗੁਰੂ ਜੀ ਦਾ ਪੂਜਯ ਸਿੱਧ ਨਹੀਂ ਕਰਦੀ ਤੇ ਦੇਵੀ ਪ੍ਰਗਟਾਉਣ ਦੇ ਵਾਕਿਆ ਦੇ ਵਿਰੁੱਧ ਸਿੱਟਾ ਕੱਢਦੀ ਹੈ। ਯਥਾ:-

੧. ਹੋਮ-ਹੋਮ ਕਰਨਾ ਸਭ ਤੋਂ ਵੱਡਾ ਅੰਗ ਦੇਵੀ ਆਵਾਹਨ ਦਾ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਾਕ ਤੇ ਭਾਈਗੁਰਦਾਸ ਜੀਦੇ ਵਾਕ ਇਸ ਕਰਮ ਕਰਨ ਵਿਰੁੱਧ ਤਾਂ ਅਨੇਕਾਂਹਨ, ਪਰ ਸ਼੍ਰੀਮੁਖਵਾਕ ਪਾ:੧੦ ਬੀ ਇਸੀ ਪ੍ਰਕਾਰ ਦੇ ਹਨ,ਯਥਾ:-'ਕਈ ਅਗਨ ਹੋਤ੍ਰ ਕਰੈਤ॥''ਸਭ ਕਰਮ ਫੋਕਟ ਮਾਨ ॥' ਪੁਨਾ:-'ਬਹੁ ਕਰਤ ਹੋਮ ਅਰੁ ਜੱਗ ਦਾਨ ॥ ਬਿਨ ਏਕ ਨਾਮ ਇਕ ਚਿੱਤ ਲੀਨ ॥ ਫੋਕਟੋ ਸਰਬ ਧਰਮਾ ਬਿਹੀਨ' ॥ ਫਿਰ ਕਿਵੇਂ ਸਮਝੀਏ ਕਿ ਜਿਸ ਕਰਮ ਨੂੰ ਆਪ ਫੋਕਟ ਕਹਿ ਰਹੇ ਹਨ ਉਸ ਨੂੰ ਆਪ ਨੇ ਕੀਤਾ ਹੋਵੇ।

੨. ਬਲੀ-ਕਿਹਾ ਜਾਂਦਾ ਹੈ ਕਿ ਇਸ ਆਵਾਹਨ ਵਿਚ ਬ੍ਰਹਮਣ ਨੇ ਬਲੀ ਦੇਣੀ ਜ਼ਰੂਰੀ ਦੱਸੀ, ਤੇ ਗੁਰੂ ਜੀ ਨੇ ਆਪਣੀ ਉਂਗਲੀ ਦਾ ਲਹੂ ਦਿੱਤਾ ਤੇ ਕਈ ਲੱਖ ਖਾਲਸੇ ਦੀ ਬਲੀ ਦੇਣ ਦਾ ਦੇਵੀ ਨਾਲ ਇਕਰਾਰ ਕੀਤਾ। ਬਲੀ ਦੇਣ ਪਰ ਸ਼੍ਰੀ ਮੁਖਵਾਕ ਪਾ: ੧੦ ਇਉਂ ਹੈ:-'ਤੇ ਬੀ ਬਲਿ ਪੂਜਾ ਉਰਝਾਏ ॥' ਇਸ ਵਿਚ ਬਲੀਆਂ ਲੈਣ ਵਾਲੇ ਦੇਵਤੇ ਦਸਮੇ ਗੁਰੂ ਜੀ ਨੇ ਆਪ 'ਵਾਹਿਗੁਰੂ ਦੇ ਦਰ ਅੱਪੜਵਾਣ ਹੋ ਗਏ' ਕਥਨ ਕੀਤੇ ਹਨ,

*ਦੇਖੋ ਪਿਛੇ ਪੰਨਾ ੪੯੮੭ ਜਿੱਥੇ ਕਵਿ ਸੰਤੋਖ ਸਿੰਘ ਜੀ ਨੇ ਦੱਸਿਆ ਹੈ ਕਿ ਦਸਮ ਗੁਰਬਾਣੀ ਵਿਚ ਦੇਵੀ ਦੀ ਸਤੁਤੀ ਆਉਣ ਤੋਂ ਉਨ੍ਹਾਂ ਨੂੰ ਦੇਵੀ ਉਪਾਸਕ ਮੰਨਣਾ ਭੁੱਲ ਹੈ।

ਇਸੇ ਤਰ੍ਹਾਂ ਦੋਲਤ ਰਾਇ ਵਰਗੇ ਇਤਰ ਮਤਾਵਲੰਬੀਆਂ ਨੇ ਬੀ ਦਸਮ ਗੁਰਬਾਣੀ ਪੜ੍ਹਕੇ ਦੇਵੀ ਦੇ ਵਿਸ਼ੇ ਤੇ ਏਹੋ ਹੀ ਰਾਇ ਕਾਇਮ ਕੀਤੀ ਹੈ। ਦੇਖੋ ਪਿੱਛੇ ਸਫਾ ੫੦੦੯ ਅੰਕ ੧੭।

ਫਿਰ ਕੀਕੂੰ ਹੋ ਸਕਦਾ ਹੈ ਕਿ ਆਪ ਨੇ ਕਿਸੇ ਦੇਵੀ ਨੂੰ ਬਲੀ ਦੇਣੀ ਜਾਇਜ਼ ਸਮਝੀ ਹੋਵੇ।

੩. ਹੋਤਾ (ਰਿਤ੍ਵਿਜ)–ਅਰਥਾਤ ਹੋਮ ਕਰਾਉਣ ਵਾਲਾ ਬ੍ਰਾਹਮਣ–ਇਹ ਬ੍ਰਾਹਮਣ ਪਹਿਲਾਂ ਦੱਖਣਾ ਖਰੀ ਕਰਦਾ ਹੈ, ਫਿਰ ਪਹਿਲਾਂ ਗੁਰੂ ਜੀ ਨੂੰ 'ਜਗਤ ਈਸ਼ ਤੁਮ ਦੇਵਨ ਦੇਵ' ਕਹਿੰਦਾ ਹੈ ਤੇ ਫੇਰ ਜੱਗ ਵੇਲੇ ਆਪਣੀ ਥੋ ਸਤਿਕਾਰੀ ਦੇ ਗੁੱਸੇ ਵਿਚ ਗੁਰੂ ਜੀ ਨੂੰ ਅਵਤਾਰ ਕਹਿਣੋ ਸਿਰ ਫੇਰਦਾ ਤੇ ਕਹਿੰਦਾ ਹੈ 'ਜੇ ਅਵਤਾਰ ਹੁਤੇ ਤਿਸ ਕਾਲਾ''''''ਯਾਂ ਤੇ ਮੋਹਿ ਪ੍ਰਤੀਤ ਨ ਆਵੈ' ਇਸ ਤੋਂ ਬ੍ਰਾਹਮਣ ਲਾਲਚੀ ਤੇ ਅਸੱਭਯਵਾਦੀ ਸਿੱਧ ਹੁੰਦਾ ਹੈ, ਐਸੇ ਬ੍ਰਾਹਮਣ ਨੂੰ ਹੋਤਾ ਥਾਪਣਾ ਯੋਗ ਨਹੀਂ ਕਿਉਂਕਿ ਕਵਿ ਜੀ ਦੇ ਲਿਖੇ ਅਨੁਸਾਰ ਗੁਰੂ ਜੀ ਥੀ ਆਪ ਪਹਿਲਾਂ ਮਾਸਾਹਾਰੀ ਬ੍ਰਾਹਮਣਾਂ ਨੂੰ ਮੋਹਰ ਤੇ ਨਾ ਮਾਸਾਹਾਰੀਆਂ ਨੂੰ ਰੁਪੱਯਾ ਦੱਖਣਾ ਦੇਣ ਵਿਚ ਲਾਲਚੀ ਬ੍ਰਾਹਮਣਾਂ ਦਾ ਪਾਜ ਉਘੇੜ ਆਏ ਹਨ ਤੇ ਫੇਰ ਲਾਲਚੀ ਤੇ ਡੋਲਣੇ ਨਿਸ਼ਚੇ ਵਾਲੇ ਨੂੰ ਰਿਤ੍ਵਿਜ ਕਿਸ ਤਰ੍ਹਾਂ ਥਾਪਨਾ ਸੀ ? ਤੇ ਸੱਚੇ ਬ੍ਰਾਹਮਣ ਦੇ ਲੱਛਣ ਗੁਰਬਾਣੀ ਵਿਚ ਲਿਖੇ ਹੋਏ ਹੈਸਨ ਹੀ । ਫਿਰ ਬ੍ਰਾਹਮਣ ਨੂੰ 'ਚਟਪਟਾਇ ਚਿਤ ਮੈਂ ਜਰਜੇ ਤ੍ਰਿਣ ਜਯੋਂ ਕ੍ਰੱਧਤ ਹੋਇ' ਸ਼੍ਰੀ ਮੁਖਵਾਕ ਵਿਚ ਅਤਿ ਕ੍ਰੋਧੀ ਦੱਸਿਆ ਹੈ। ਕ੍ਰੋਧੀ ਬ੍ਰਾਹਮਨ ਤੋਂ ਹੋਮ ਕਰਵਾਉਣਾ ਦਰੁਸਤ ਨਹੀਂ, ਫਿਰ ਕਈ ਵੇਰ ਬ੍ਰਾਹਮਨ ਨੇ ਆਪਨੀ ਅਸਮਰਥਾ ਦੱਸੀ ਹੈ ਤੇ ਅੰਤ ਉਹ ਕੱਸਾ ਹੀ ਨਿਕਲਿਆ। ਐਸਾ ਬ੍ਰਾਹਮਣ ਜੋ 'ਦੇਵੀ ਪ੍ਰਗਟੇਗੀ' ਤਾਂ ਕਹਿੰਦਾ ਹੈ ਪਰ ਦੇਵੀ ਪ੍ਰਗਟਣ ਦੀ ਥਾਲ ਆਪ ਨਹੀਂ ਝੱਲ ਸਕਦਾ ਕਰਨੀ ਹੀਨ ਬ੍ਰਾਹਮਣ ਹੈ, ਕਰਨੀ ਹੀਨ ਤੋਂ ਹੋਮ ਸਤਿਗੁਰਾਂ ਨੇ ਕੀਕੂੰ ਕਰਵਾਯਾ* ?

੪. ਮੰਤ੍ਰ–ਦੇਵੀ ਪ੍ਰਗਟਾਉਣ ਲਈ ਮੰਤ੍ਰ ਪੜ੍ਹਿਆ ਜਾਂਦਾ ਰਿਹਾ ਦੱਸਿਆ ਹੈ। ਉਹ ਮੰਤ੍ਰ 'ਉਣ ਉਣ ਮੁਣ ਮੁਣ ਗੁਣ ਗੁਣ ਰੁਣ ਰੁਣ' ਦਿੱਤਾ ਹੈ। ਇਹ ਗੁਰਬਾਣੀ ਨਹੀਂ, ਇਹ ਮੰਤ੍ਰ ਅਨਯ ਮੰਤ੍ਰ ਹੈ, ਓਪਰਾ ਮੰਤ੍ਰ ਹੈ। ਇਸ ਪਰ ਸ਼੍ਰੀ ਮੁਖਵਾਕ ਪਾ: ੧੦ ਇਹ ਹੈ:–'ਨਾ ਜਾਪ ਆਨ ਕੋ ਜਪੋ ॥ ਨ ਅਉਰ ਥਾਪਨਾ ਥਪੋ ॥' ਪੁਨਾ:–'ਕਾਮਕਾ ਮੰਤ੍ਰ ਕਸੀਰੇ ਕੇ ਕਾਮ ਨ ॥' ਕਾਮਕਾ ਅਰਥਾਤ (ਕਾਮਨਾ ਲਈ ਤੰਤ੍ਰ ਸ਼ਾਸਤ੍ਰਾਂ ਦੇ) ਜਪੇ ਮੰਤ੍ਰ ਦਮੜੀ ਮੁੱਲ ਨਹੀਂ ਰਖਦੇ।
ਪੁਨਾ:–'ਬਿਨਾ ਸਰਨ ਤਾਂਕੀ ਨਹੀਂ ਅਉਰ ਓਟ ॥ ਲਿਖੇ ਜੰਤ੍ਰ ਕੇਤੇ ਪੜ੍ਹੇ ਮੰਤ੍ਰ ਕੋਟੰ' ॥
ਪੁਨਾ:–'ਭਜੋ ਸੁ ਏਕ ਨਾਮਜੰ ॥ ਜੋ ਕਾਮ ਸਰਬ ਠਾਮਜੰ'।

੫. ਧਯਾਨ–ਇੱਥੇ ਧਯਾਨ ਦੇਵੀ ਦਾ ਧਰਕੇ ਆਵਾਹਨ ਹੁੰਦਾ ਦੱਸਿਆ ਗਿਆ ਹੈ। ਅਕਾਲ ਪੁਰਖ ਤੋਂ ਛੁੱਟ ਕਿਸੇ ਹੋਰਸ ਦਾ ਧਯਾਨ ਧਰਨ ਪਰ ਸ਼੍ਰੀ ਮੁਖਵਾਕ ਪਾ: ੧੦ ਇਉਂ ਹੈ:–'ਨ ਧਿਆਨ ਆਨ ਕੋ ਧਰੋ ॥ ਨ ਨਾਮ ਆਨ ਉਚਰੋ ।' ਪੁਨਾ:–'ਜੋ ਜੋ ਅਉਰ ਧਿਆਨ ਕੋ ਧਰਹੀ ॥ ਬਹਿਸ ਬਹਿਸ ਬਾਦਨ ਤੇ ਮਰਹੀ ॥'

੬. ਵਰ–ਪ੍ਰਯੋਗ ਵਰ ਪ੍ਰਾਪਤੀ ਲਈ ਸੀ ਤੇ ਵਰ ਦੇਵੀ ਤੋਂ ਲੈਣਾ ਸੀ, ਇਸ ਪਰ ਸ੍ਰੀ ਮੁਖਵਾਕ ਅਕਾਲ ਪੁਰਖ ਨੂੰ ਸਨਮੁਖ ਕਰਕੇ ਐਉਂ ਹੈ:–

ਤੁਮਹਿ ਛਾਡਿ ਕੋਈ ਅਵਰ ਨ ਧਯਾਊਂ ॥ ਜੋ ਬਰ ਚਹੌ ਸੁ ਤੁਮ ਤੇ ਪਾਊਂ ॥

ਕਵੀ ਜੀ ਨੇ ਦੇਵੀ ਤੋਂ ਦੋ ਵਰ ਮੰਗਦੇ ਗੁਰੂ ਜੀ ਨੂੰ ਦੱਸਿਆ ਹੈ। ਯਥਾ:–'ਰਚਨ ਪੰਥ

---

*ਦੇਖੋ ਰੁਤ ੫, ਅੰਸੂ ੧੮ ਵਿਚ ਅਧਿਕਾਰੀ ਬ੍ਰਾਹਮਣ ਦੇ ਲੱਛਣ ਦੱਸੇ ਹਨ ਜੋ ਕਵਿ ਸੰਤੋਖ ਸਿੰਘ ਜੀ ਨੇ ਗੁਰੂ ਕੇ ਵਚਨਾਂ ਅਨੁਸਾਰ ਹੋਏ ਲਿਖੇ ਹਨ।

ਅਰ ਤੁਰਕਨ ਖੋਇ। ਕਰਹੁ ਕ੍ਰਿਪਾ ਬਰ ਦੀਜਹੁ ਦੋਇ ॥' [ਰੁਤ ੩-੧੧-੧੮

ਪਰ ਗੁਰੂ ਜੀ ਆਪ ਸਿੱਧਾ ਅਕਾਲ ਪੁਰਖ ਤੋਂ ਇਹ ਦੋਵੇਂ ਵਰ ਮੰਗ ਰਹੇ ਹਨ। ਯਥਾ:—(ੳ) 'ਪੰਥ ਚਲੈ ਤਬ ਜਗਤ ਮੋ ਜਬ ਤੁਮ ਕਰਹੁ ਸਹਾਇ ॥'

(ਅ) 'ਦੁਸ਼ਟ ਜਿਤੇ ਉਠਵਤ ਉਤਪਾਤਾ ॥ ਸਗਲ ਮਲੇਛ ਕਰੋ ਰਣ ਘਾਤਾ ॥'
ਪੁਨਾ:—'ਹਮਰੇ ਦੁਸ਼ਟ ਸਭੇ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥'

ਕਵਿ ਸ੍ਰੀਤੇਖ ਸਿੰਘ ਜੀ ਆਪ ਭੀ ਇਸੇ ਗਲ ਦੀ ਪੁੱਛਤਾ ਕਰਦੇ ਹਨ, ਗੁਰੂ ਜੀ ਦੀ ਜ਼ੁਬਾਨੀ ਦੱਸਦੇ ਹਨ ਕਿ 'ਪੰਥ ਕੇ ਰਚਨ ਕੋ ਹੁਕਮ ਜਗਤੇਸ਼ ਹੈ' [ਰੁ: ੩ ਅੰਸੂ ੨੦ ਅੰਕ ੫] ਜਿਸ ਤੋਂ ਸਾਫ ਹੈ ਕਿ ਜਦ ਅਕਾਲ ਪੁਰਖ ਦਾ ਹੁਕਮ ਪ੍ਰਾਪਤ ਹੈ ਤਾਂ ਫਿਰ ਕਿਸੇ ਦਿਤਰ ਦੇਵ ਤੋਂ ਇਹ ਵਰ ਮੰਗਣਾ ਅਸੰਗਤਿ ਹੈ।

੭. ਪ੍ਰਯੋਜਨ—ਜਿਨ੍ਹਾਂ ਸੱਜਨ ਲੇਖਕਾਂ ਨੇ ਦੇਵੀ ਪੂਜਨ ਦਾ ਸਾਰਾ ਪ੍ਰਸੰਗ ਲਿਖਿਆ ਹੈ ਉਸ ਵਿਚ ਸਾਰ ਸਿੱਧਾਂਤ ਦੀ ਗਲ ਆਵਾਹਨ ਦੇ ਅੰਤ ਪਰ ਦੇਵੀ ਦਾ ਪ੍ਰਗਟ ਹੋਣਾ ਦੱਸਿਆ ਹੈ। ਪਰੰਤੂ ਇਹੋ ਲੇਖਕ ਇਕ ਐਸੀ ਗਲ ਪੇਸ਼ ਕਰ ਜਾਂਦੇ ਹਨ ਕਿ ਜਿਸ ਤੋਂ ਸ਼੍ਰੀ ਮੁਖਵਾਕਾਂ ਦ੍ਵਾਰਾ ਹੀ ਘਟ ਤੋਂ ਘਟ ਦੇਵੀ ਦਾ ਪ੍ਰਗਟ ਹੋਣਾ (ਜੋ ਪ੍ਰਯੋਜਨ ਸੀ ਆਵਾਹਨ ਦਾ) ਆਪੇ ਖੰਡਨ ਹੋ ਜਾਂਦਾ ਹੈ। ਪ੍ਰਯੋਗ ਦੇ ਅੰਤ ਪਰ ਜੇ ਦੇਵੀ ਪ੍ਰਗਟ ਹੋ ਜਾਂਦੀ ਤਾਂ ਹੋਮ ਯੱਗ ਪ੍ਰਯੋਗ ਸਭ ਸਫਲ ਹੁੰਦੇ, ਇਸ ਸਫਲਤਾ ਦੇ ਅੰਤ ਪਰ ਹੋਤਾ ਜੀ ਨੂੰ ਦਾਨ ਸਨਮਾਨ ਤੇ ਅੱਗੋਂ ਦੀ ਪ੍ਰਤਿਪਾਲਾ ਨਾਲ ਸਨਮਾਨਿਆ ਜਾਂਦਾ ਤੇ ਉਹ ਖੁਸ਼ ਹੁੰਦਾ, ਪਰ ਕਵਿ ਜੀ ਆਪ ਦਸਮੇਸ਼ ਜੀ ਦੇ ਉਸ ਸਮੇਂ ਦੇ ਉਚਾਰੇ ਹੋਏ ਸ਼ਲੋਕ ਪੇਸ਼ ਕਰਦੇ ਹਨ (ਦੇਖੋ ਪਿਛੇ ਸਫਾ ੪੯੬੭)। ਉਨ੍ਹਾਂ ਸ਼ਲੋਕਾਂ ਵਿਚ ਬ੍ਰਾਹਮਣ ਨੂੰ ਸਿੱਖਾਂ ਦੇ ਪ੍ਰਸਾਦ ਵੇਲੇ ਜੱਗ ਵਿਚ ਨਾਂ ਬੁਲਾਉਣਾ, ਉਸਦਾ ਗੁੱਸੇ ਹੋ ਜਾਣਾ, ਫੇਰ ਸੱਦਣਾ, ਉਸਨੂੰ ਸਿੱਖਾਂ ਦੀ ਮਹਿਮਾ ਤੇ ਵਿਸ਼ੇਸ਼ਤਾ ਸ਼੍ਰੀ ਮੁਖ ਤੋਂ ਦੱਸਣੀ, ਰੋਜਾ ਬ੍ਰਾਹਮਣਾਂ ਨੂੰ ਰੋਣ ਵਰਜਣ ਕਰਨਾ, ਫੇਰ ਬ੍ਰਾਹਮਣ ਦਾ ਰੋਜ਼ੀਨਾ ਬੰਦ ਹੋਣਾ ਤੇ ਉਸ ਦਾ ਇਸ ਬੱਚੀ ਪਿਰਤ ਦੇ ਬੰਦ ਹੋਣ ਪਰ ਕ੍ਰੋਧ ਵਿਚ ਖਿਝਕੇ ਰੋ ਪੈਣਾ, ਸਾਰੇ ਇਸ ਗਲ ਦੇ ਸੂਚਕ ਹਨ ਕਿ ਜੇ ਦੇਵੀ ਆਵਾਹਨ ਕੀਤੀ ਗਈ ਸੀ ਤਾਂ ਦੇਵੀ ਪ੍ਰਗਟੀ ਨਹੀਂ, ਹੋਤਾ ਆਪਣੇ ਕਥਨ ਤੇ ਦਾਵੇ ਵਿਚ ਨਾਕਾਮਯਾਬ ਰਿਹਾ ਹੈ, ਇਸ ਕਰਕੇ ਸਤਿਗੁਰਾਂ ਉਸਨੂੰ ਭੁਲਾਯਾ ਹੈ ਤੇ ਉਹ ਰੋਜ਼ੀ ਬੰਦ ਹੋਣੇ ਪਰ ਰੋਯਾ ਹੈ। ਜੇ ਪ੍ਰਯੋਗ ਸਿੱਧੀ ਨੂੰ ਪ੍ਰਾਪਤ ਹੁੰਦਾ ਤਾਂ ਬ੍ਰਾਹਮਨ ਦਾਨ ਮਾਨ ਰੁਜ਼ੀਨਿਆਂ ਨਾਲ ਸਨਮਾਨਿਆਂ ਜਾਂਦਾ ਤੇ ਉਸਨੂੰ ਹਰ ਤਰ੍ਹਾਂ ਪ੍ਰਸੰਨ ਕੀਤਾ ਜਾਂਦਾ। ਹੋਤਾ ਜੀ ਨਾਲ ਹੋਯਾ ਸਲੂਕ ਤੇ ਉਸਦੀ ਨਿਰਾਸਤਾ ਸਬੂਤ ਹਨ ਉਸ ਵਲੋਂ ਗੁਰੂ ਜੀ ਦੀ ਉਪ੍ਮਾਤਮਾ ਦੇ। ਇਹ ਇੱਕੋ ਗਲ ਦੇਵੀ ਦੇ ਨਾ ਪ੍ਰਗਟ ਹੋਣੇ ਦੀ ਦ੍ਰਿੜ੍ਹ ਦਲੀਲ ਤੇ ਪੱਕਾ ਸਬੂਤ ਸਾਫ ਦਿੱਸ ਰਹੀ ਹੈ। ਇਹ ਗਲ ਪਿੱਛੇ ਸਿੱਧ ਕਰ ਆਏ ਹਾਂ ਕਿ ਕੋਈ ਸ਼੍ਰੀ ਮੁਖਵਾਕ ਇਸ ਘਟਨਾ ਦੇ ਹੋਣ ਦੇ ਨਹੀਂ ਮਿਲਦੇ।

ਸੋ ਦਸਮ ਗੁਰੂ ਜੀ ਦਾ ਸਿੱਧਾਂਤ ਜੋ "ਜਾਗਤ ਜੋਤ ਜਪੈ ਨਿਸਬਾਸੁਰ" ਸ਼ਲੋਕ ਵਿਚ ਹੈ ਉਹ ਆਦਿ ਗੁਰੂ ਸਾਹਿਬਾਂ ਦੇ ਸਿੱਧਾਂਤ ਨਾਲ ਇਕ ਮਿਕ ਹੈ ਕਿ ਨਾਮ ਜਪਣ ਵਾਲਾ ਤੇ ਕ੍ਰਿਤਮ ਪਦਾਰਥ ਨੂੰ ਇਸ਼ਟ ਕਰ ਨਾ ਪੂਜਣ ਵਾਲਾ ਸਿੱਖ ਹੈ, ਖਾਲਸਾ ਹੈ। ਖਾਲਸੇ ਨੂੰ

ਸ਼ਸਤ੍ਰ ਵਿੱਦਜਾ ਬੀ ਸਿਖਾਈ ਤੇ ਪ੍ਰਗਟ ਸ਼ਰੀਰਕ ਸ਼ਕਤੀ ਤਲਵਾਰ (ਸ਼ਸਤ੍ਰ) ਨੂੰ ਕਿਹਾ। ਮਾਨਸਿਕ ਸ਼ਕਤੀ ਦਾ ਆਧਾਰ ਤੇ ਸੋਮਾ 'ਨਾਮ' ਤੇ ਸ਼ਰੀਰਕ ਸ਼ਕਤੀ ਦਾ ਆਧਾਰ 'ਕ੍ਰਿਪਾਣ' ਨੂੰ ਕਿਹਾ ਹੈ, ਇਥੋਂ ਤਾਈਂ ਕਿ 'ਭਗਉਤੀ' ਆਦਿ ਤਪ ਬੀ ਤਲਵਾਰ ਲਈ ਹੀ ਵਰਤਿਆ ਹੈ ਯਥਾ:—"ਲਈ ਭਗਉਤੀ ਦੁਰਗ ਸਾਹ ਵਰ ਜਾਗਨ ਭਾਰੀ॥ ਲਾਈ ਰਾਜੇ ਸੁੰਭ ਨੋ ਰਤੁ ਪੀਜੇ ਪਿਆਰੀ।" ਨਾਮ ਦਾ ਮਾਲਿਕ 'ਨਾਮੀ' ਅਕਾਲ ਪੁਰਖ ਤੇ ਬਾਹੁ ਬਲ ਤੇ ਸ਼ਸਤ੍ਰ ਦਾ ਮਾਲਿਕ ਉਹੋ ਅਸਿਕੇਤ ਅਕਾਲ ਪੁਰਖ ਮੰਨਿਆ ਹੈ। ਸਰੀਰਕ ਤੇ ਮਾਨਸਿਕ ਸ਼ਕਤੀਆਂ ਦਾ ਮਾਲਿਕ ਓਹ ਆਪ ਤੇ ਸਰੀਰਕ ਤੇ ਮਾਨਸਿਕ ਸ਼ਕਤੀਆਂ ਦੇ ਲਖਾਯਕ 'ਸ਼ਸਤ੍ਰ' ਤੇ 'ਨਾਮ' ਦੱਸੇ; ਇਸੇ ਵਾਸਤੇ ਨਾਮ ਬਾਬਤ ਕਿਹਾ ਹੈ, 'ਹਰਿ ਸਿਮਰਨਿ ਮਹਿ ਆਪਿ ਨਿਰੰਕਾਰਾ'॥ ਤੇ ਸ਼ਸਤ੍ਰ ਨੂੰ ਬੀ ਸਰੀਰਕ ਸ਼ਕਤੀ ਤੇ ਸ਼ਕਤੀ ਦਾਤੇ ਦਾ ਰੂਪ ਕਹਿਕੇ 'ਖਗ ਖੰਡ ਬਿਹੰਡੰ' ਆਦਿਕ ਛੰਦਾਂ ਵਿਚ ਸੰਬੋਧਨ ਕੀਤਾ ਹੈ।

ਜਦ ਦਸਮ ਗੁਰੂ ਜੀ ਦੇ ਦੇਵੀ ਪੂਜਨ ਦੇ ਇਤਿਹਾਸਕ ਪੱਖ ਵਿੱਚ ਖੋਜ ਕਰੀਦੀ ਹੈ ਤਾਂ ਉਨ੍ਹਾਂ ਦੀ ਰਚਨਾ ਵਿਚ ਜਾਂ ਉਸ ਵੇਲੇ ਦੀ ਰਚਨਾ ਵਿਚ ਜੋ ਉਨ੍ਹਾਂ ਦੇ ਦਰਬਾਰ ਹੁੰਦੀ ਰਹੀ, ਜਿਸ ਦੇ ਪਤੇ ਕਿ ਹਾੜ ੧੭੫੫ ਤੱਕ ਦੇ ਅਤੇ ਚਮਕੌਰ ਯੁੱਧ ਦੇ ਮਗਰੋਂ ਤੱਕ ਦੇ ਮਿਲਦੇ ਹਨ ਇਸ ਵਾਕਿਆ ਦੇ ਵਰਣਨ ਦਾ ਜ਼ਿਕਰ ਨਹੀਂ ਹੈ। ਦੇਵੀ ਦੇ ਪੌਰਾਣਕ ਕਿੱਸੇ ਕਹਾਣੀਆਂ ਬੀਰਰਸੀ ਉਤਸਾਹ ਪੈਦਾ ਕਰਨ ਵਾਲੇ ਰੰਗਾਂ ਵਿਚ ਲਿਖੇ ਤਾਂ ਕਈ ਮਿਲਦੇ ਹਨ ਪਰ 'ਦੇਵੀ ਪੂਜੀ, ਪ੍ਰਗਟਾਈ, ਵਰ ਦਾਨ ਲਿਆ' ਇਸ ਅਮਰ ਵਾਕਿਆ ਦਾ ਜ਼ਿਕਰ ਕੋਈ ਨਹੀਂ ਮਿਲਦਾ। ੧੭੫੨–੫੩ ਵਿਚ ਹਵਨ ਅਰੰਭ ਤੇ ੧੭੫੫ ਇਃ ਦੇਵੀ ਪ੍ਰਗਟਨ ਦੇ ਸੰਮਤ ਕਵੀਆਂ ਨੇ ਦਿਤੇ ਹਨ, ੧੭੫੬ ਵਿਚ ਗੁਰੂ ਜੀ ਦਾ ਸੱਚਖੰਡ ਗਮਨ ਹੈ। ਪਿੱਛੇ ਅਸੀਂ ਤੱਕ ਆਏ ਹਾਂ ਕਿ ੧੭੫੨ ਤੋਂ ੧੯੩੩ ਤਕ* ਕੋਈ ਲਿਖਤੀ ਸਬੂਤ ਨਹੀਂ ਮਿਲਦਾ ਕਿ ਦੇਵੀ ਪੂਜੀ, ਦੇਵੀ ਪ੍ਰਗਟੀ ਤੇ ਕ੍ਰਿਪਾਨ ਤੇ ਵਰ ਦੇ ਗਈ।

੧੭੫੮ ਵਿਚ ਲਿਖਣਾ ਅਰੰਭ ਹੋਇਆ ਗੁਰਬਿਲਾਸ ਨਾਮੇ ਗ੍ਰੰਥ,-ਇਸ ਵਿਚ ਗੁਰੂ ਜੀ ਦੇ ਇਤਿਹਾਸਿਕ ਵਾਕਜਾਤ ਹਨ ਤੇ ਆਪ ਦੇ ਦਰਬਾਰ ਦੇ ਕਵੀ ਸੈਨਾਪਤ ਨੇ ਲਿਖਿਆ ਹੈ,ਇਸ ਵਿਚ ਬੀ ਇਸ ਵਾਕਿਆ ਦਾ ਜ਼ਿਕਰ ਨਹੀਂ ਹੈ। ਹਾਲਾਂਕਿ ਅੰਮ੍ਰਿਤ ਤੇ ਖਾਲਸੇ ਦਾ ਸਾਰਾ ਪ੍ਰਸੰਗ ਹੈ ਤੇ ਦੇਵੀ ਨੂੰ ਇਹ ਲੇਖਕ ਵਾਹਿਗੁਰੂ ਵਲੋਂ ਮਨਮੁਖ ਹੋਇਆਂ ਦੀ ਫਹਿਰਿਸਤ ਵਿਚ ਗਿਣ ਰਿਹਾ ਹੈ। ਵਾਰਤਿਕ ਮਹਿਮਾ ਪ੍ਰਕਾਸ਼ ਇਸ ਤੋਂ ਮਗਰੋਂ ਦਾ ਲਿਖਿਆ ਗਿਆ ਗ੍ਰੰਥ ਹੈ। ਇਸ ਮਹਿਮਾ ਪ੍ਰਕਾਸ਼ ਦੇ ਰਚੇ ਜਾਣ ਦਾ ਸੰਮਤ ੧੭੯੮ ਹੈ,ਇਸ ਵਿੱਚ ਕੇਵਲ ਇਤਨੀ ਬਾਤ ਲਿਖੀ ਹੈ:—"ਏਕ ਛੇਰ ਗੁਰੂ ਜੀ ਕਾਂਸ਼ੀ ਕੇ ਪਾਂਡੇ ਬੁਲਾਏ, ਤਿਨ ਸੋਂ ਹੋਮ ਕਰਾਇਆ ਖਾਲਸੇ ਕਾ ਪੰਥ ਚਲਾਇਆ।" ਇਸ ਵਿੱਚ ਦੇਵੀ ਪੂਜਨ, ਪ੍ਰਗਟਨ, ਵਰ ਤੇ ਕ੍ਰਿਪਾਣ ਦੇਣ ਦਾ ਕੋਈ ਜ਼ਿਕਰ ਨਹੀਂ, ਸਗੋਂ ਦੇਵੀ ਨੂੰ ਗੁਰੂ ਕੀ ਉਪਾਸਕ ਇਸ ਨੇ ਲਿਖਿਆ ਹੈ ਤੇ ਭਗਉਤੀ ਪਦ ਨੂੰ ਤਲਵਾਰ ਅਰਥਾਂ ਵਿਚ ਵਰਤਿਆ ਹੈ ਯਥਾ 'ਅਬ ਮੈਂ ਸੰਗਤ ਕਉ ਭਗਉਤੀਆਂ ਫੜਾਵਾਂਗਾ'। ਇਸ ਤੋਂ ਸਿੱਧ ਹੈ ਕਿ ਇਸ ਸਮੇਂ ਤਕ, ਸਿੱਖ ਲੇਖਕਾਂ ਤੇ ਇਤਿਹਾਸਕਾਰਾਂ ਵਿੱਚ ਗੁਰੂ ਜੀ ਦੇ ਦੇਵੀ ਪੂਜਣ ਯਾ ਪ੍ਰਗਟ ਕਰਨ ਦਾ ਖਿਆਲ ਪੈਦਾ ਨਹੀਂ ਸੀ ਹੋਇਆ। ਹੋ ਸਕਦਾ ਹੈ ਕਿ

*ਦੇਖੋ ਹੇਠਲੀ ਟੂਕ ਨਿਸ਼ਾਨ† ਪੰਨਾ ੪੯੬੬ ਤੇ ਨਿਸ਼ਾਨ * ਪੰਨਾ ੫੦੦੮।

ਇਸ ਖਿਆਲ ਤੋਂ ਕਿ 'ਹੋਮ ਕਰਾਇਆ' (ਜੋ ਕਵਿ ਸ਼ਿਨਾਪਤ ਨੇ ਤਾਂ ਨਹੀਂ ਦਿੱਤਾ) ਅੱਗੇ ਸਾਰੀਆਂ ਸਾਜਨਾਂ ਸਾਜੀਆਂ ਗਈਆਂ ਹੋਣ। 'ਹੋਮ ਕਰਾਇਆ' ਲਫਜ਼ ਕਾਰਨ ਹੋਏ ਹੋਣ ਸਾਰੇ ਵਿਸਥਾਰ ਦੇ। ਮਹਿੰਮਾ ਪ੍ਰਕਾਸ਼ ਸਰੂਪ ਦਾਸ ਵਾਲੇ (੧੮੩੩ ਬਿ:) ਨੇ ਸ਼ਾਇਦ ਪਹਿਲੇ ਵਾਰਤਿਕ ਮਹਿੰਮਾ ਪ੍ਰਕਾਸ਼ ਤੋਂ ਹੋਮ ਦਾ ਖਿਆਲ ਲੈਕੇ ਦੇਵੀ ਆਵਾਹਨ ਵਿਚ ਆਪੂੰ ਲਿਖਿਆ ਹੋਵੇ। ਯਾ ੧੮੦੮-੧੯ ਵਾਲੀ ਲਿਖਿਤ ਤੋਂ ਲਿਆ ਹੋਵੇ। ਭਾ: ਸੁੱਖਾ ਸਿੰਘ ਜੀ ਨੇ (੧੮੫੪ ਬਿ:) ਗੁਰ ਬਿਲਾਸ ਵਿਚ ਤਾਂ ਆਪ 'ਰਵਾਇਤ ਸੁਣਕੇ ਲਿਖਿਆ' ਆਪੇ ਮੰਨਿਆ ਹੈ*। ਲਿਖਤੀ ਸਬੂਤ ਆਪ ਨੂੰ ਕੋਈ ਨਹੀਂ ਮਿਲਿਆ ਦੱਸਿਆ। ਓਹ ਇਸ ਦੀ ਪੂਰੀ ਪੂਰੀ ਜ਼ਿੰਮੇਵਾਰੀ ਆਪਣੇ ਸਿਰ ਨਹੀਂ ਲੈ ਰਹੇ। ਹੋ ਸਕਦਾ ਹੈ ਕਿ ਯੱਗ ਦਾ ਖਿਆਲ ਪਹਾੜੀ ਹਿੰਦੂ ਵਸੋਂ ਵਿਚ ਜਿੱਥੇ ਸਿਖ ਅਤਿ ਥੋੜੇ ਸਨ, ਸੀਨੇ ਬਸੀਨੇ ਦੇਵੀ ਦੇ ਖਿਆਲਾਂ ਵਿਚ ਬਦਲਦਾ ਤੇ ਵਧਦਾ ਸੁੱਖਾ ਸਿੰਘ ਜੀ ਤੱਕ ਅੱਪੜਿਆ ਹੋਵੇ। ਅੱਗੋਂ ਦੇ ਲਿਖਾਰੀਆਂ ਨੂੰ ਫਿਰ ਇਹ ਮਸਾਲਾ ਕਾਫੀ ਸੀ ਹੋਰ ਅਲੰਕਾਰ ਰਚਨਾਂ ਵਿਚ ਵਾਧੇ ਕਰਨ ਤੇ ਲਿਖਣ ਦਾ। ਐਉਂ ਸਿੱਖਾਂ ਵਿਚ ਇਸ ਗੱਲ ਦਾ ਚਾਉ ਉਸ ਸਮੇਂ ਵਧ ਗਿਆ ਹੋਣਾ ਹੈ ਜਦੋਂ ਕਿ ਹਿੰਦੂਆਂ ਨੂੰ ਖੁਸ਼ ਕਰਕੇ ਉਨ੍ਹਾਂ ਤੋਂ ਵਡਿਆਈ ਪ੍ਰਾਪਤ ਕਰਨ ਦਾ ਸ਼ੌਕ ਸਿੱਖਾਂ ਵਿਚ ਆਇਆ ਹੈ। ਤਦੋਂ ਗੁਰੂ ਜੀ ਦੀ ਸਮਰੱਥਾ ਦੱਸਣ ਲਈ ਦੇਵੀ ਦੀ ਰਵਾਯਤ ਇਕ ਸਬੂਤ ਬਣ ਗਈ ਕਿ ਦੇਖੋ ਉਨ੍ਹਾਂ ਕਲਜੁਗ ਵਿਚ ਦੇਵੀ ਪ੍ਰਗਟ ਕਰ ਲਈ ਜੋ ਕੰਮ ਕਿ ਅਵਤਾਰ ਸ਼ਿਰੋਮਣਿ ਦੇ ਸਿਵਾ ਕੋਈ ਨਹੀਂ ਕਰ ਸਕਦਾ। ਇਸ ਚਾਉ ਨੇ ਸਾਰੀ ਵਿਵੇਚਨਾ ਤੇ ਵਿਤੋਕ ਵਾਲੀ ਪੜਚੋਲ ਬੁੱਧੀ ਨੂੰ ਚੁਪ ਕਰਾਕੇ ਇਸ ਪੱਖ ਸਿੱਧੀ ਤੇ ਕਲਮਾਂ ਦੁੜਾ ਦਿੱਤੀਆਂ। ਪਰ ਜੇ ਅਸੀਂ ਦੇਵੀ ਦੇ ਪ੍ਰਗਟਾਉਣ ਵਾਲੇ ਲੇਖਕਾਂ ਨੂੰ ਸਮੇਤ ਗੁਰ ਪ੍ਰਤਾਪ ਸੂਰਜ ਦੇ ਪੜਤਾਲਦੇ ਹਾਂ ਤਾਂ ਅਸਲੀ ਪ੍ਰਯੋਜਨ ਦੀ ਕਾਮਯਾਬੀ ਵੀ ਨਜ਼ਰ ਨਹੀਂ ਪੈਂਦੀ ਕਿਉਂਕਿ ਹਵਨ ਦੀ ਸਮਾਪਤੀ ਵਿਚ ਇਨ੍ਹਾਂ ਲੇਖਕਾਂ ਦੇ ਆਪਣੇ ਲਿਖੇ ਮੁਜਬ ਕਈ ਬਰਸ ਲਗੇ ਤਾਂ ਕੁਝ ਨਾ ਬਣਿਆਂ, ਫਿਰ ਥਾਂ ਦਾ ਕਸੂਰ ਲੱਭਾ, ਜਦ ਉਚੇ ਤੇ ਏਕਾਂਤ ਥਾਂ ਤੇ ਗਏ ਤਾਂ ਕਦੇ ਬ੍ਰਹਮਚਰਜ ਦਾ ਬਹਾਨਾ, ਕਦੇ ਅਹਿੰਸਾ ਦਾ ਬਹਾਨਾ, ਆਖਰ ਪੁੱਤ੍ਰ ਬਲੀ ਦੇਣਾ ਕਹਿਣ ਤੇ ਗੁਰੂ ਜੀ ਨੂੰ ਦਮੋਂ ਕੱਢਣ ਦਾ ਜਤਨ ਕਰਨਾ ਤੇ ਛੋਕੜ ਹੋਤਾ ਜੀ ਦਾ ਬਹਾਨਾ ਬਣਾਕੇ ਟੁਰ ਆਉਣਾ, ਦਲੀਲਾਂ ਹਨ ਇਸ ਗਲ ਦੀਆਂ ਕਿ ਦੇਵੀ ਕੋਈ ਨਹੀਂ ਪ੍ਰਗਟੀ ਨਾਂ ਸ਼ੇਰ ਤੇ ਚੜ੍ਹਕੇ ਗਣ ਲੈਕੇ ਮੈਦਾਨ ਵਿਚ ਉਤਰੀ ਤੇ ਨਾਂ ਸ਼ੁੰਭ ਨਿਸ਼ੁੰਭ ਆਦਿਕਾਂ ਵਾਂਗ ਔਰੰਗਜ਼ੇਬ ਤੇ ਉਸ ਦੇ ਰਾਖਸ਼ ਦਲ ਨੂੰ ਮੰਘਾਰਿਆ। ਪਿੱਛੋਂ ਬ੍ਰਾਹਮਣਾਂ ਨੇ ਅਪਣੀ ਵਡਿਆਈ ਲਈ ਜਾਂ ਸਮਾਂ ਪਾਕੇ ਬਾਜ਼ੇ ਸਿੱਖਾਂ ਦਾ ਇਹ ਵਡਿਆਈ ਲੈਣ ਲਈ, ਕਿ ਸਾਡੇ ਗੁਰੂ ਜੀ ਨੇ ਕਲਜੁਗ ਵਿਚ ਦੇਵੀ ਪ੍ਰਗਟਾ ਹੀ ਲਈ ਜੋ ਕਿ ਅਵਤਾਰ ਦਾ ਕੰਮ ਹੈ, ਕਹਿ ਦੇਣਾ ਕਿ ਪ੍ਰਗਟੀ ਸੀ ਕੁਛ ਸੋਖਾ ਨਹੀਂ। ਵਿਚਾਰ ਜੋਗ ਬਾਤ ਇਹ ਹੈ ਕਿ ਜੇ ਲੜਨਾ ਮਰਨਾ ਸਿੱਖਾਂ ਨੇ ਹੀ ਸੀ ਤੇ ਦੇਵੀ ਨੇ ਨਿਰਾ ਵਰ ਹੀ ਦੇਣਾ ਸੀ ਜਾਂ ਜੁੱਧ ਵੇਲੇ ਉਤੋਂ ਪ੍ਰਭਾਵ ਮਾਤ੍ਰ ਹੀ ਦੇਣਾ ਸੀ ਤਾਂ ਉਹੋ ਪ੍ਰਭਾਵ ਸਿੱਧਾ ਅਕਾਲ ਪੁਰਖ ਤੋਂ ਲੈਣ ਵਿਚ ਕੀ ਕਮੀ ਸੀ, ਜਦ ਕਿ ਦੇਵੀ ਆਪ ਉਸੇ ਅਕਾਲ ਪੁਰਖ

*ਦੇਵੀ ਦੇ ਵਾਕਿਆ ਤੋਂ ਇਹ ਗ੍ਰੰਥ ੯੯ ਬਰਸ ਮਗਰੋਂ ਲਿਖਿਆ ਗਿਆ।

ਤੋਂ ਸਤਜਾ ਲੈਣ ਦੀ ਮੁਥਾਜ ਹੈ। ਜੇ ਦੇਵੀ ਸੁੰਭ ਨਿਸੁੰਭ ਆਦਿਕਾਂ ਨਾਲ ਲੜਨ ਸਮੇਂ ਸਰੀਰ ਧਾਰੀ ਹੋਈ ਸੀ ਤੇ ਦੇਵੀ ਨੇ ਕਿਸੇ ਅਸਥੂਲ ਤੱਤਾਂ ਵਾਲੇ ਸਰੀਰ ਵਿਚ ਤਦੋਂ ਕਾਰਨਾਮੇ ਕੀਤੇ ਸਨ ਤੇ ਸੁੰਭ ਨਿਸੁੰਭ ਆਦਿਕਾਂ ਦੇ ਸੀਸ ਕੱਟੇ ਸਨ ਤਦ ਹੁਣ ਬੀ ਉਸੇ ਤਰ੍ਹਾਂ ਸਾਰਾ ਜੰਗ ਦਾ ਕੰਮ ਆਪ ਕਰਨਾ ਸੀ। ਕਿਉਂਕਿ ਸੁੰਭ ਨਿਸੁੰਭ ਵੇਲੇ ਕਿਸੇ ਦੇ ਸਿਰ ਤੇ ਪ੍ਰਭਾਵ ਪਾ ਕੇ ਆਪ ਅਲਖ ਵਿਚ ਨਹੀਂ ਸੀ ਖੜੋਤੀ ਰਹੀ, ਪ੍ਰਤੱਖ ਮੈਦਾਨੇ ਜੰਗ ਵਿਚ ਆਕੇ ਲੜੀ ਸੀ। ਜੋ ਉਹ ਆਦਿ ਭਵਾਨੀ ਤੇ ਜਸੋਤ ਮਹਾਨੀ ਤੇ ਮਹਾਂ ਸ਼ਕਤੀ ਤੇ ਰਚਨ ਪਾਲਨ ਸੰਹਾਰ ਕਰਤਾ ਸੀ ਤਦ ਉਸ ਲਈ ਸਰੀਰ ਧਾਰਕੇ ਪ੍ਰਗਟ ਹੋਣਾ ਖੱਬੇ ਹੱਥ ਦਾ ਕਰਤਬ ਸੀ, ਉਸ ਮਹਾਂ ਕਾਲ ਦੀ ਸ਼ਕਤੀ ਪਰ ਕੋਈ ਕਾਲ, ਕੋਈ ਜੁਗ, ਕੋਈ ਸਮਾਂ ਪ੍ਰਬਲ ਨਹੀਂ ਹੋ ਸਕਦਾ ਕਿ ਕਲਜੁਗ ਉਸ ਨੂੰ ਸਰੀਰ ਧਾਰਨੋ ਵਰਜ ਸਕਦਾ ਹੈ। ਇਹ ਗਲ ਕਿ ਉਹ ਪ੍ਰਗਟ ਹੋਕੇ ਗਣਾਂ ਸਮੇਤ ਗੁਰੂ ਜੀ ਦੇ ਪੱਖ ਤੇ ਤੁਰਕਾਂ ਨਾਲ ਲੜੀ ਹੋਵੇ, ਯਾ ਏਸ ਤਰ੍ਹਾਂ ਦੀ ਕੋਈ ਹੋਰ ਗਲ ਹੋਈ ਹੋਵੇ, ਸਾਰੇ ਹੀ ਲੇਖਕ ਮੰਨਦੇ ਹਨ ਕਿ ਕੋਈ ਐਸੀ ਘਟਨਾ ਨਹੀਂ ਹੋਈ ਕਿ ਦੇਵੀ ਮੈਦਾਨ ਵਿਚ ਉਤਰਕੇ ਆਪ ਲੜੀ ਹੋਵੇ।ਦੇਵੀ ਦੀ ਨਿਰਾ ਵਰ ਮਾਤ੍ਰ ਦੇਣ ਦੀ ਵਿਅਰਥਤਾ ਗੁਰੂ ਜੀ ਦੇ ਅਪਣੇ ਵਾਕਾਂ ਤੋਂ ਸਿੱਧ ਹੋ ਰਹੀ ਹੈ ਕਿ ਜਿਨ੍ਹਾਂ ਨੇ ਅਦ੍ਰਿਸ਼ਜ ਮੁਸਾਰ ਵਿਚੋਂ ਸਭ ਤੋਂ ਵਡੇ ਅਕਾਲ ਪੁਰਖ ਤੋਂ 'ਵਰ' ਪ੍ਰਾਪਤ ਕਰ ਲਿਆ ਹੋਇਆ ਸੀ। ਲਗਪਗ ਸਾਰੇ ਗੁਰੂ ਜੀ ਨੂੰ ਦੇਵੀ ਤੋਂ ਉੱਚਾ ਤੇ ਦੇਵੀ ਨੂੰ ਕਈ ਵੇਰ ਉਨ੍ਹਾਂ ਦਾ ਅੰਤ ਨਾਂ ਪਾ ਸਕਣ ਵਾਲੀ ਉਨ੍ਹਾਂ ਦੇ ਮੁਕਾਬਲੇ ਤੇ ਅਲਪੱਗ ਮੰਨਦੇ ਹਨ, ਦੁਸ਼ਮਣਾਂ ਤੋਂ ਹਾਰ ਗਈ ਤੇ ਗੁਰੂ ਜੀ ਦੀ ਸਹਾਇਤਾ ਦੀ ਲੋੜਵੰਦ ਹੋਈ, ਗੱਲਾਂ ਮੰਨਦੇ ਹਨ। ਇਹ ਬੀ ਮੰਨ ਜਾਂਦੇ ਹਨ ਕਿ ਗੁਰੂ ਜੀ ਨੂੰ ਲੋੜ ਕੋਈ ਨਹੀਂ ਸੀ। ਕਵੀ ਸੰਤੋਖ ਸਿੰਘ ਜੀ ਨੇ ਤਾਂ ਜਪੁਜੀ ਦੇ ਟੀਕੇ ਵਿਚ ਆਪ ਸਿੱਧ ਕੀਤਾ ਹੈ ਕਿ ਦੇਵੀ ਗੁਰੂ ਜੀ ਦਾ ਇਸ਼ਟ ਨਹੀਂ ਸੀ। ਫਿਰ ਕਹਿੰਦੇ ਹਨ ਕਿ 'ਕੌਤਕ ਹੇਤ' ਗੁਰੂ ਜੀ ਨੇ ਹਵਨ ਤੇ ਆਵਾਹਨ ਦਾ ਖੇਲ ਰਚਾਇਆ ਸੀ। ਇਹ 'ਕੌਤਕ' ਪਦ ਸਭਨਾਂ ਨੇ ਲਗ ਪਗ ਵਰਤਿਆ ਹੈ ਤੇ ਚੰਡੀ ਚਰਿੱਤ੍ਰ ਦੇ ਅਖੀਰ ਪਰ ਵੀ ਲਫਜ਼ ਕੌਤਕ ਹੀ ਆਇਆ ਹੈ:—

ਯਥਾ:—"ਕਉਤਕ ਹੇਤ ਕਰੀ ਕਵਿ ਨੇ ਸਤਿਸਯ ਕੀ ਕਥਾ ਇਹ ਪੂਰੀ ਭਈ ਹੈ॥"*

ਜਿਸਦਾ ਭਾਵ ਇਹ ਹੈ ਕਿ ਦੇਵੀ ਦੀ ਵਾਰ ਤੇ ਚਰਿੱਤ੍ਰ ਆਦਿ ਅਨੁਵਾਦ ਤਾਂ ਕੀਤੇ ਹਨ ਪਰ ਇਹ ਟਪਲਾ ਨਾਂ ਲਗੇ ਕਿ ਉਪਾਸਕ ਹੋਕੇ ਤਰਜਮੇ ਕੀਤੇ ਯਾ ਕਰਾਏ ਹਨ। ਇਸ ਲਈ ਆਪ ਨੇ ਇਹ ਅੰਤ ਪਰ ਦੱਸ ਦਿੱਤਾ ਕਿ ਏਹ 'ਕਉਤਕ ਹੇਤ' ਤਰਜਮਾ ਕੀਤਾ ਗਿਆ ਹੈ। ਇਸੀ ਤਰ੍ਹਾਂ ਕਵੀ ਕਹਿੰਦੇ ਹਨ ਕਿ ਦੇਵੀ ਪ੍ਰਗਟਾਉਣੀ ਬੀ 'ਕੌਤਕ ਮਾਤ੍ਰ' ਹੈ। ਕੌਤਕ ਦਾ ਮਤਲਬ ਹੈ ਤਮਾਸ਼ਾ,ਦਿਲਲਗੀ, ਐਸਾ ਕੰਮ ਜਿਸ ਵਿਚ ਉਪਰੋ ਦਿਲੋਂ ਕਿਸੇ ਚੀਜ ਲਈ ਲਗਿਆ ਜਾਵੇ। ਜੋ ਕੰਮ ਕੌਤਕ ਲਈ ਕੀਤਾ ਜਾਵੇ ਉਸ ਵਿਚ ਇਸ਼ਟਾਪਤੀ ਕਦੇ ਸ਼ਾਮਲ ਨਹੀਂ ਹੋ ਸਕਦੀ।

---

*ਮਾਰ ਕੰਡੇ ਪੁਰਾਣ ਵਿਚੋਂ ਚੰਡੀ ਚਰਿੱਤ੍ਰ ਤੇ ਚੰਡੀ ਦੀ ਵਾਰ ਦੇ ਖਿਆਲ ਲਏ ਹਨ। ਦੁਰਗਾ ਸਪਤਸ਼ਤੀ ਦਾ ਖੁੱਲ੍ਹਾ ਅਨੁਵਾਦ ਕਰਕੇ 'ਸਤਸਯਕੀ ਕਥਾ' ਇਸ ਨੂੰ ਕਿਹਾ ਹੈ ਦੇਖੋ ਮਾਰ ਕੰਡੇ ਪੁਰਾਣ ਅੱਧਯਾਯ ੮੧ ਤੋਂ ਅੱਗੇ।

ਸੋ ਜੇ ਪਹਿਲੇ 'ਕੌਤਕ' ਲਈ ਲਿਖਕੇ ਲੇਖਕ ਸੱਜਨ ਘਟਨਾ ਵਰਣਨ ਕਰਨ ਵੇਲੇ ਬੀ ਕੌਤਕ ਮਾਤ੍ਰ ਦਿਖਾਲਦੇ ਤਾਂ ਉਨ੍ਹਾਂ ਦੇ ਲਿਖੇ ਵਿਚ ਵਦਤੋਵਜਾਘਾਤ ਨਾ ਪੈਂਦਾ, ਪਰ ਉਨ੍ਹਾਂ ਕੌਤਕ ਮਾਤ੍ਰ ਕਹਿੰਦਿਆਂ ਹੋਇਆਂ ਫੇਰ ਐਸੇ ਹਰਫ ਪਾਏ ਹਨ ਜਿਨ੍ਹਾਂ ਤੋਂ ਸ਼ਰਧਾ, ਭਾਵਨਾ ਤੇ ਪੂਜਾ ਪਈ ਸਪਸ਼ਟ ਸਿੱਧ ਹੁੰਦੀ ਹੈ, ਨਾ ਕੇਵਲ ਗੁਰੂ ਜੀ ਦੀ ਪਰ ਲੇਖਕਾਂ ਦੀ ਆਪਣੀ ਬੀ। ਇਹ ਅਸੀਂ ਦੱਸ ਆਏ ਹਾਂ ਕਿ ਇਨ੍ਹਾਂ ਲੇਖਕਾਂ ਪਾਸ ਕੋਈ ਲਿਖਤੀ ਪੱਕਾ ਸਬੂਤ ਦੇਵੀ ਪੂਜਨ ਦਾ ਹੈ ਨਹੀਂ ਸੀ। ਜਾਪਦਾ ਹੈ ਕਿ ਮਹਿਮਾ ਪ੍ਰਕਾਸ਼, ਗੁਰ ਬਿਲਾਸ ਤੇ ਸੋ ਸਾਖੀ* ਆਦਿਕ ਦੇ ਲੇਖ ਹੀ ਗੁਰ ਪ੍ਰਤਾਪ ਸੂਰਜ ਦਾ ਆਧਾਰ ਸਨ।

ਕੌਤਕ ਮਾਤ੍ਰ ਦੇ ਲੇਖਕਾਂ ਨੇ ਕੌਤਕ ਪਦ ਨੂੰ ਸਫਲ ਕਰਨ ਦਾ ਯਤਨ ਕੀਤਾ ਹੈ ਜੋ ਪਿਛੇ (ਸਫਾ ੫੦੦੮ ਤੋਂ ੫੦੧੬ ਪਰ) ਉਨ੍ਹਾਂ ਲੇਖਕਾਂ ਦੇ ਪ੍ਰਮਾਣਾਂ ਵਿਚ ਅਸੀਂ ਦਿਖਾ ਆਏ ਹਾਂ। ਗੁਰੂ ਜੀ ਨੇ ਕੌਤਕ ਹੋਤ 'ਸਤ ਸਯ' ਦੀ ਕਥਾ ਉਲਥਾ ਕੀਤੀ ਆਪ ਬੀ ਦੱਸੀ ਹੈ, ਉਸ ਭਾਵ ਦੀ ਸਫਲਤਾ ਲਈ ਇਸ ਸਮੇਂ ਦੇ ਲੇਖਕਾਂ ਨੇ ਦਸਮ ਗੁਰੂ ਜੀ ਦੀ ਬਾਣੀ ਨੂੰ ਵੀਚਾਰਕੇ ਜਿਸ ਵਿਚ ਆਵਾਹਨ ਦੀ ਘਟਨਾ ਦਾ ਕੋਈ ਜ਼ਿਕਰ ਨਹੀਂ ਤੇ ਬੀਰਰਸ ਉਦੀਪਕ ਸਾਹਿੱਤ ਵਿਚ ਬੀ ਕੇਵਲ ਕੌਤਕ ਮਾਤ੍ਰ ਲਈ ਲਿਖਿਆ ਪੜ੍ਹਕੇ ਆਪੋ ਆਪਣੀਆਂ ਸੰਭਾਵਨਾਂ ਕਹੀਆਂ ਹਨ। ਇਸ ਪ੍ਰਕਾਰ ਦੀਆਂ ਸੰਭਾਵਨਾਂ ਹੋਰ ਬੀ ਹੋ ਸਕਦੀਆਂ ਹਨ। ਮਸਲਨ ਇਹ ਕਿ ਸ਼ਾਕਤਿਕ ਮਤ ਦੇ ਵਿਦਵਾਨਾਂ ਤੇ ਦਾਨਿਆਂ ਨੇ ਆਪਣੇ ਨਿਸ਼ਚੇ ਮੁਜਬ ਆਪ ਦੇਵੀ ਪ੍ਰਯੋਗ ਕਰਨੇ ਲਈ ਆਨੰਦਪੁਰ ਟਿਕਾਣਾ ਪਸੰਦ ਕਰਕੇ ਆਗਿਆ ਮੰਗੀ ਹੋਵੇ ਤੇ ਗੁਰੂ ਜੀ ਨੇ 'ਧਰਮ ਵਿਚ ਸੁਤੰਤ੍ਰਤਾ' ਦੇ ਅਟੂਲ ਮੁਜਬ ਦੁਖੀ ਜਾਣਕੇ ਆਗਿਆ ਅਰ ਮਾਲੀ ਸਹਾਇਤਾ ਬੀ ਦੇ ਦਿੱਤੀ ਹੋਵੇ, ਪੰਤੂ ਇਨ੍ਹਾਂ ਵਿਚੋਂ ਕਿਹੜੀ ਭਾਵਨਾ ਕਿਸੇ ਵਿਸ਼ੇਸ਼ ਇਤਿਹਾਸਕ ਸਬੂਤ ਦੇ ਆਧਾਰ ਤੇ ਇਨ੍ਹਾਂ ਨੇ ਲਿਖੀ ਹੈ ਇਸਦਾ ਕੋਈ ਵੇਰਵਾ ਕਿਸੇ ਨਹੀਂ ਦੱਸਿਆ। ਗੁਰੂ ਜੀ ਦੀ ਅਪਣੀ ਲਿਖੀ ਯਾ ਨਿਸਚੇ ਯੋਗ ਕਿਸੇ ਸਮਕਾਲੀ ਦੀ ਲਿਖੀ ਕੋਈ ਗਲ ਨਹੀਂ ਮਿਲਦੀ। ਸੋ ੧੯੪੬ ਤੋਂ ਮਗਰੋਂ ਦੇ ਲੇਖਕਾਂ ਨੇ ਪਹਿਲੇ ਲੇਖਕਾਂ ਦੇ ਲਿਖੇ ਨੂੰ ਇਕ ਅਮਰ ਵਾਕਜ਼ਾ ਸਮਝਕੇ ਤੇ ਦੂਜੇ ਪਾਸੇ ਗੁਰ ਰਚਿਤ ਬਾਣੀ ਤੋਂ ਗੁਰੂ ਜੀਦਾ ਨਿਸ਼ਚਾ ਇਕ ਅਕਾਲਪੁਰਖ

*ਇਤਨਾ ਛਪ ਚੁਕਣੇ ਪਰ ਐਡੀਟਰ ਖਾ: ਸਮਾਚਾਰ ਦੇ ਉੱਦਮ ਨਾਲ ਸਾਨੂੰ ਨਾਮਧਾਰੀ ਦਰਬਾਰ ਦੇ ਰਾਮਹਰੀ ਪੁਸਤਕਾਲਯ ਵਿਚ ਜੋ ਸੋ ਸਾਖੀ ਦੀ ਪੋਥੀ ਹੈ ਦਰਬਾਰ ਦੀ ਕ੍ਰਿਪਾਲਤਾ ਨਾਲ ਉਸਦੇ ਦੇਖਣ ਦਾ ਅਵਸਰ ਮਿਲਿਆ ਹੈ। ਇਸਦੇ ਅਖੀਰ ਪਰ ਇਹ ਦੇ ਲਿਖੇ ਜਾਣ ਦਾ ਸੰਮਤ ੧੯੪੭ ਦਿੱਤਾ ਹੈ, ਪਰੰਤੂ ਇਹ ਗਲ ਵੀ ਦੱਸੀ ਹੈ ਕਿ ਇਸ ਸੰ: ੧੯੦੪ ਵਾਲੀ ਪੋਥੀ ਦਾ ਉਤਾਰ ਹੈ, ਇਸ ਨੁਸਖੇ ਤੋਂ ਬੀ ੧੯੦੪ ਤਕ ਦਾ ਹੀ ਪਤਾ ਲਗਾ। ੧੯੦੫ ਦਾ ਨੁਸਖਾ ਅਸਾਂ ਪਾਸ ਹੈ ਹੀ ਜਿਸ ਦਾ ਜ਼ਿਕਰ ਕਿ ਅਸੀਂ ਪਿਛੇ ਸਫਾ ੫੦੦੨ ਤੇ ਕਰ ਆਏ ਹਾਂ। ਇਹ ੧੯੦੫ ਦੀ ਲਿਖਤੀ ਸੋ ਸਾਖੀ ਸਾਨੂੰ ਭਾਈ ਕਨ੍ਹੱਯਾ ਸਿੰਘ ਜੀ ਸਪੁਤ੍ਰ ਭਾਈ ਸੁਖਾ ਸਿੰਘ ਜੀ ਗ੍ਰੰਥੀ ਬੁੰਗਾ ਮ: ਲਹਿਣਾ ਸਿੰਘ ਜੀ ਮਜੀਠੀਆ ਤੋਂ ਉਨ੍ਹਾਂ ਦੀ ਕ੍ਰਿਪਾਲਤਾ ਨਾਲ ਪ੍ਰਾਪਤ ਹੋਈ ਹੈ। ਇਹ ਪੋਥੀ ਉਨ੍ਹਾਂ ਦੇ ਪਿਤਾਮਾ ਭਾਈ ਪ੍ਰੇਮ ਸਿੰਘ ਜੀ ਗ੍ਰੰਥੀ ਉਕਤ ਬੁੰਗਾ ਦੀ ਆਪਣੀ ਲਿਖੀ ਹੋਈ ਹੈ।

ਤੇ ਅਡੋਲ ਪਰਖਕੇ ਤੇ ਹਰ ਪ੍ਰਕਾਰ ਦੇ ਕ੍ਰਿਤਮ ਪੂਜਾ ਦੇ ਵਿਰੁੱਧ ਉਨ੍ਹਾਂ ਦੇ ਜ਼ੋਰਦਾਰ ਸੰਭਾਸ਼ਨ ਪੜ੍ਹਕੇ ਆਪਣੀ ਵਿੱਤ੍ਰੇਕ ਬੁੱਧੀ ਤੇ ਵਿਵੇਚਨਾ ਸ਼ਕਤੀ ਨਾਲ ਅਨੁਮਾਨ ਕੀਤਾ ਹੈ ਕਿ ਇਸ ਪ੍ਰਕਾਰ ਆਵਾਹਨ ਦਾ ਹੋਣਾ ਤੇ ਕੌਤਕ ਹੋਤ ਹੋਣਾ ਸੰਭਵ ਹੋ ਸਕਦਾ ਹੈ। ਪਰ ਆਪ ਸਾਹਿਬਾਂ ਨੇ ਭੀ ਆਪਣੀ ਪੱਖ ਸਿੱਧੀ ਲਈ ਕੋਈ ਅਹਿੱਲ ਯੁਕਤਾ ਨਹੀਂ ਦੱਸਿਆ।

ਪਿੱਛੇ ਅਸੀਂ ਦੱਸ ਆਏ ਹਾਂ ਕਿ ੧੮੩੩ ਤਕ ਕੋਈ ਲਿਖਤੀ ਉਗਾਹੀ ਦੇਵੀ ਪ੍ਰਗਟਣ ਦੀ ਨਹੀਂ ਮਿਲਦੀ। ੧੭੬੮ ਵਿਚ ਕੇਵਲ 'ਹੋਮ' ਮਾਤ੍ਰ ਦਾ ਜ਼ਿਕਰ ਮਿਲਦਾ ਹੈ*, ਪਰ ਅਸੀਂ ਪਿੱਛੇ ਦਿਖਾ ਆਏ ਹਾਂ ਕਿ ਇਹ ਲੇਖਕ ਵੀ ਉਸੇ ਪੋਥੀ ਵਿਚ ਲਿਖਦਾ ਹੈ ਕਿ 'ਸਰਬ ਦੇਵੀ ਦੇਵਤਾ ਸਿੱਧ ਮੁਨਿ ਜਨ ਦਰਸ਼ਨ ਕੋ ਆਏ' ਜਿਸ ਤੋਂ ਦਿੱਸ ਪਿਆ ਕਿ ਏਹ ਲੇਖਕ ਜੇ ਦੇਵੀ ਨੂੰ ਗੁਰੂ ਜੀ ਦਾ ਇਸ਼ਟ ਸਮਝਦਾ ਹੁੰਦਾ ਤਾਂ ਦੇਵੀ ਨੂੰ ਗੁਰੂ ਜੀ ਦੇ ਦਰਸ਼ਨਾਂ ਲਈ ਆਈ ਕਹਿਣੋਂ ਸੰਕੋਚਦਾ ਅਤੇ ਜੇ ਦੇਵੀ ਪ੍ਰਗਟੀ ਸੀ ਤਾਂ ਇਹ ਆਮ ਪ੍ਰਸਿੱਧ ਬਾਤ ਹੋਣੀ ਸੀ, ਇਸ ਲੇਖਕ ਨੂੰ ਕਿਵੇਂ ਨਾ ਪਤਾ ਲਗਦਾ ਤੇ ਪਤਾ ਲਗਦਾ ਤਾਂ ਇਹ ਲਿਖਣੋਂ ਸੰਕੋਚ ਨਾ ਕਰਦਾ ਤੇ ਨਿਰਾ 'ਹੋਮ ਕਰਾਇਆ' ਮਾਤ੍ਰ ਲਿਖਕੇ ਨਾ ਰੁਕ ਜਾਂਦਾ। ਇਸੇ ਤਰ੍ਹਾਂ ਹੁਣ ਸਾਡੀ ਨਜ਼ਰੋਂ ਗੁਜ਼ਰੀ ੧੮੭੮ ਯਾ ੧੮੧੬ ਵਾਲੀ ਲਿੱਖਤ ਸੰਮਤ ਗ਼ਲਤ ਦੱਸਦੀ ਹੈ, ਕੌਤਕ ਮਾਤ੍ਰ ਮੰਨਦੀ ਹੈ ਤੇ ਦੇਵੀ ਨੂੰ ਗੁਰੂ ਜੀ ਦੀ ਪੂਜਾ ਕਰਨ ਵਾਲੀ ਦੱਸਦੀ ਹੈ।

ਇਸ ਸਿਲਸਿਲੇ ਵਿਚ ਏਥੇ ਚਾਰ ਉਗਾਹੀਆਂ ਵਿਸ਼ੇਸ਼ ਵਿਚਾਰਨੇ ਯੋਗ ਹਨ। ਯਥਾ:—

(੪) ੧੭੫੫ ਦੇ ਹਾੜ ਵਿਚ ਰਾਮਾਵਤਾਰ ਦੇ ਅਖੀਰ ਵਿਚ ਸਤਿਗੁਰੂ ਜੀ ਨੇ ਇਹ ਸ਼ਲੋਕ ਆਪਣਾ ਲਿਖਿਆ ਹੈ :—

"ਪਾਇ ਗਏ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥
ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈ ਮਤ ਏਕ ਨ ਮਾਨਯੋ ॥
ਸਿੰਮ੍ਰਿਤਿ ਸਾਸਤ੍ਰ ਬੇਦ ਸਬੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥
ਸ੍ਰੀ ਅਸਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥"

ਦੇਵੀ ਪ੍ਰਗਟਾਉਣ ਦੇ ਸਾਰੇ ਲੇਖਕ ਹਵਨ ਅਰੰਭ ਦੀਆਂ ਤਾਰੀਖਾਂ ਵਿਚ ਤਾਂ ਫਰਕ ਰਖਦੇ ਹਨ, ਪਰ ਹਾੜ ੧੭੫੫ ਵਿਚ ਹਵਨ ਹੋ ਰਿਹਾ ਸੀ ਇਸ ਪਰ ਸਾਰੇ ਸਹਿਮਤ ਹਨ†। ਇਸ ਸ਼ਲੋਕ ਵਿਚ ਗੁਰੂ ਜੀ ਇਕ ਅਕਾਲ ਪੁਰਖ ਤੋਂ ਛੁੱਟ ਸਾਰੇ ਮੁਸਲਮਾਨ ਹਿੰਦੂ ਦੇਤਕਾਂ ਤੋਂ ਆਪ ਨੂੰ ਮੁਤੈਤ੍ਰ ਦੱਸਦੇ ਹਨ। ਹੁਣ ਸੋਚਣ ਦੀ ਗਲ ਹੈ ਕਿ ਜਦ ਆਪ ਪੁਰਾਣਾਂ ਨੂੰ ਨਹੀਂ ਮੰਨਦੇ ਤਾਂ ਦੇਵੀ ਪੂਜਨ ਤਾਂ ਪੁਰਾਣਾਂ ਦਾ ਇਕ ਵੱਡਾ ਹਿੱਸਾ ਹੈ। ਇਹ ਕੀਕੂੰ ਹੋ ਸਕਦਾ ਹੈ ਕਿ ਇਕ ਪਾਸੇ ਹਵਨ ਦੇਵੀ ਦਾ ਪੌਰਾਣਕ ਰੀਤੀ ਨਾਲ ਹੋ ਰਿਹਾ ਹੋਵੇ ਦੂਜੇ ਪਾਸੇ ਰਾਮ ਰਹੀਮ ਪੁਰਾਨ ਕੁਰਾਨ ਸਾਰਿਆਂ ਦੇ ਮੰਨਣ ਤੋਂ ਇਨਕਾਰ ਕਰ ਰਹੇ ਹੋਣ। ਅਰਥਾਤ ਸਿੰਮ੍ਰਿਤੀਆਂ,

*ਸੋਢਾ ਦਾਸ ਦੀਆਂ ਪਰਚੀਆਂ ਵਿਚ ਭੀ ਇਹੋ ਹੂਬਹੂ ਮਹਿੰਮਾ ਪ੍ਰਕਾਸ਼ ਵਾਲੀ ਇਬਾਰਤ ਹੈ।

†ਨਵੀਨ ਲਿਖਤ ਵਾਲਾ ਸੰਮਤ ੧੭੪੨–੪੬ ਦੇਂਦਾ ਹੈ, ਪਰ ਤਦੋਂ ਗੁਰੂ ਜੀ ਪਾਉਂਟੇ ਸਨ ਤੇ ੧੭੪੫ ਸੰਮਤ ਕ੍ਰਿਸ਼ਨਾਂ ਅਵਤਾਰ ਦਾ ਪਾਉਂਟੇ ਵਿਚ ਬਹਿਕੇ ਲਿਖਣ ਦਾ ਉਸਦੇ ਅੰਦਰੋਂ ਮਿਲਦਾ ਹੈ, ਸੋ ੧੮੪੨–੪੬ ਵਿਚ ਦੇਵੀ ਦਾ ਸੰਮਤ ਗ਼ਲਤ ਹੋ ਗਿਆ।

ਸ਼ਾਸਤ੍ਰ, ਬੇਦ ਤੇ ਇਨ੍ਹਾਂ ਦੇ ਪ੍ਰਭੇਦ ਸਾਰਿਆਂ ਤੋਂ ਇਨਕਾਰ ਜ਼ੋਰ ਨਾਲ ਕਹੀ ਜਾਣ ਤੇ ਉਪਰ ਉਨ੍ਹਾਂ ਹੀ ਸ਼ਾਸਤ੍ਰਾਂ ਦੀ ਉਕਤ ਦੇਵੀ ਪੂਜੀ ਜਾਣ। ਗੁਰੂ ਜੀ ਦਾ ਰਵੱਯਾ ਸਦਾ ਸੰਗਤ (ਪਰਸਪਰ ਵਿਰੋਧ ਨਾ ਰੱਖਣ ਵਾਲਾ Consistent) ਰਿਹਾ ਹੈ, ਇਹ ਚਾਲ ਉਨ੍ਹਾਂ ਦੀ ਲਗਤਾਰ ਟੁਰੀ ਆਈ ਹੈ, ਦੇਖੋ ਜੋ ਸੰਮਤ ੧੭੪੫ ਵਿਚ ਕ੍ਰਿਸ਼ਨਾਵਤਾਰ ਰਚਿਆ ਤਾਂ ਉਸ ਵਿਚ ਆਪ ਨੇ ਇਹੋ ਹੀ ਆਖਿਆ ਹੈ:—

"ਮੈ ਨ ਗਨੇਸਹਿ ਪ੍ਰਿਥਮ ਮਨਾਊਂ ॥ ਕਿਸਨ ਬਿਸਨ ਕਬਹੂੰ ਨਹ ਧਿਆਊਂ ॥
ਕਾਨ ਸੁਨੇ ਪਹਿਚਾਨ ਨ ਤਿਨਸੋ ॥ ਲਿਵ ਲਾਗੀ ਮੋਰੀ ਪਗ ਇਨਸੋ ॥ ੪੩੩ ॥
ਮਹਾ ਕਾਲ ਰਖਵਾਰ ਹਮਾਰੋ ॥ ਮਹਾ ਲੋਹ ਮੈ ਕਿੰਕਰ ਥਾਰੋ ॥
ਅਪਨਾ ਜਾਨ ਕਰੋ ਰਖਵਾਰ ॥ ਬਾਹ ਗਹੇ ਕੀ ਲਾਜ ਬਿਚਾਰ" ॥ ੪੩੪ ॥

ਤੇ ਅੰਤ ਵਿਚ ਲਿਖਿਆ:—"ਦਸਮ ਕਥਾ ਭਾਗੌਤ ਕੀ ਭਾਖਾ ਕਰੀ ਬਨਾਇ ॥
ਅਵਰ ਬਾਸਨਾ ਨਾਹਿ ਪ੍ਰਭ ਧਰਮ ਜੁੱਧ ਕੇ ਚਾਇ ॥" ਇਸੀ ਤਰ੍ਹਾਂ ੧੭੫੩ ਵਿਚ ਮੁਕੇ ਚਰਿੱਤ੍ਰਾਂ ਦੇ ਅੰਤ ਪਰ ਚੌਪਈ ਲਿਖਕੇ ਅਪਣੇ ਪੂਜਯ ਇਸ਼ਟ ਤੇ ਜੁੱਧ ਦੇ ਦੇਵਤਾ ਅਕਾਲ ਪੁਰਖ ਦਾ ਪਤਾ ਦੇਕੇ ਆਪਣੀ ਅਲੱਗਤਾ ਤੇ ਇੱਕ ਅਕਾਲ ਉਪਾਸ਼ਨਾ ਦੀ ਉੱਚਤਾ ਦਰਸਾਈ ਹੈ।

ਜੋ ਮਾਰਕੰਡੇ ਪੁਰਾਣ ਦੀ ਦੁਰਗਾ ਸਤਸਈ ਤਰਜਮਾ ਹੋਈ ਤਾਂ ਉਸ ਦੇ ਅਖੀਰ ਤੇ 'ਕਉਤਕ ਹੋਤ ਕਰੀ ਕਵਿਨੇ ਸਤਿਸਜ ਕੀ ਕਥਾ ਇਹ ਪੂਰੀ ਭਈ ਹੈ' ਲਿਖਕੇ ਆਪਣੀ ਅਲੱਗਤਾ ਤੇ ਉੱਚਤਾ ਤੇ 'ਇਕ ਦੀ ਉਪਾਸਨਾਂ' ਦਾ ਪਹਿਲੂ ਲਗਾਤਾਰ ਇਕ ਰਸ ਇੱਕੋ ਦਿਖਾਲਦੇ ਚਲੇ ਗਏ ਹਨ। ਫਿਰ ਸਾਰੇ ਜੁੱਧਾਂ ਦੇ ਅੰਤ ਪਰ ਚਮਕੌਰ ਜੁੱਧ ਤਕ ਇਕ ਅਕਾਲ ਦੀ ਸਹਾਯਤਾ ਤੇ ਮੇਹਰ ਪੱਖ ਦਾ ਹੀ ਜ਼ਿਕਰ ਕਰਦੇ ਗਏ ਹਨ (ਦੇਖੋ ਸਫਾ ੪੯੮੪–੮੫)।

ਸੋ ਸਿੱਧ ਹੋਇਆ ਕਿ ੧੭੫੫ ਦਾ ਵਾਕ 'ਪਾਇ ਗਹੇ' ਵਾਲਾ ਜੋ ਉਨ੍ਹਾਂ ਦੇ ਇਸ਼ਟ ਦਾ ਸੂਚਕ ਹੈ ਅਰੰਭ ਤੋਂ ਅੰਤ ਤਕ ਇਕੋ ਲਗਾਤਾਰੀ ਖਿਆਲ ਹੈ ਜੋ ਲਖਾਯਕ ਹੈ ਇਸ ਗਲ ਦਾ ਕਿ ੧੭੫੫ ਵਿਤ ਦੇਵੀ ਇਸ਼ਟ ਜਾਣਕੇ ਵਰ ਲੈਣ ਲਈ ਪੂਜੀ ਨਹੀਂ ਗਈ।

(ਅ) ਜਿਸ ਸਮੇਂ ਨੂੰ ਦੇਵੀ ਪ੍ਰਗਟਣ ਦਾ ਅੰਤ ਤੇ ਉਸ ਸਮੇਂ ਕਵੀਆਂ ਨੇ ਜੱਗ ਕਰਨਾ ਲਿਖਿਆ ਹੈ ਉਸ ਸਮੇਂ ਦੀ ਫੇਰ ਇਕ ਉਗਾਹੀ ਗੁਰੂ ਜੀ ਦੀ ਸ੍ਰੀ ਮੁਖਵਾਕ ਮੌਜੂਦ ਹੈ ਜੋ ਕਵੀ ਸੱਜਣ ਆਪ ਪੇਸ਼ ਕਰਦੇ ਹਨ ਦੇਖੋ ਪਿੱਛੇ ਪੰਨੇ ੪੯੬੭ ਪਰ 'ਜੋ ਕਿਛੁ ਲੇਖ ਲਿਖਿਓ' ਵਾਲਾ ਸ਼ਲੋਕ।

ਇਨ੍ਹਾਂ ਸਾਰੇ ਸ਼ਲੋਕਾਂ ਨੂੰ ਗਹੁ ਨਾਲ ਵਿਚਾਰੀਏ ਤਾਂ ਇਹ ਕਿਸੇ ਪੰਡਿਤ ਦੇ ਆਦਰ ਦੇ ਨਹੀਂ ਪਰ ਤ੍ਰਿਸਕਾਰ ਦੇ ਸੂਚਕ ਹੈਨ। ਜੋ ਦੇਵੀ ਇਸ਼ਟ ਜਾਣ ਕੇ ਪੂਜੀ ਹੁੰਦੀ ਤੇ ਪ੍ਰਗਟ ਹੋਈ ਹੁੰਦੀ ਤਾਂ ਕਦੇ ਹੋਤਾ ਪੰਡਿਤ ਚੋਤਿਓਂ ਭੁੱਲ ਸਕਦਾ ਹੈ? ਫਿਰ ਜਦ ਓਹ ਸ਼ਿਕਵਾ ਕਰਦਾ ਹੈ ਕਿ ਤੁਸਾਂ ਬ੍ਰਾਹਮਣਾਂ ਨੂੰ ਗੌਨ ਕਰ ਦਿੱਤਾ ਤੇ ਛੱਤ੍ਰੀਆਂ* ਨੂੰ ਮੁੱਖਤਾ ਦੇ ਦਿੱਤੀ ਹੈ ਤਾਂ ਗੁਰੂ ਜੀ ਸਿੱਖਾਂ ਦੀ ਪ੍ਰੋਢਤਾ ਕਰਦੇ ਹੋਏ ਦੱਸਦੇ ਹਨ ਕਿ 'ਜੁੱਧ ਇਨ੍ਹਾਂ ਦੀ ਹੀ ਕ੍ਰਿਪਾ ਨਾਲ ਜਿੱਤੇ ਹਨ'। ਇਸ ਤੇ ਵੀ ਸਪਸ਼ਟ ਹੈ ਕਿ ਜੋ ਦੇਵੀ ਪ੍ਰਗਟੀ ਸੀ ਤਾਂ ਦੇਵੀ ਤੇ ਉਸ ਦੇ ਪ੍ਰਗਟਾਉਣ ਵਾਲੇ

*ਸਿੱਖਾਂ ਨੂੰ ਛੱਤ੍ਰੀ ਧਰਮ ਵਾਲੇ ਹੋਣ ਕਰਕੇ ਛੱਤ੍ਰੀ ਕਹਿ ਰਿਹਾ ਹੈ।

ਹੋਤਾ ਦੀ ਪ੍ਰੀਖ੍ਸ਼ਾ ਦਾ ਇਹ ਵੇਲਾ ਸੀ ਨਾ ਕਿ ਤ੍ਰਿਸ੍ਕਾਰ ਦਾ ਤੇ ਸਿੱਖਾਂ ਦੀ ਬੀਰ ਰਸੀ ਕਰਨੀ ਦੀ ਪ੍ਰੀਖ੍ਸ਼ਾ ਦਾ ? ਸਗੋਂ ਇਥੋਂ ਤਾਂ ਇਹੋ ਸਿੱਧ ਹੁੰਦਾ ਹੈ ਕਿ ਗੁਰੂ ਜੀ ਉਹੋ ਆਪਣਾ ਅਸੂਲ ਪ੍ਰਤਿਪਾਦਨ ਕਰ ਰਹੇ ਹਨ ਕਿ ਸ਼ਸਤ੍ਰ ਤੇ ਸ਼ਸਤ੍ਰਧਾਰੀ (ਜੋ ਅੰਦਰੋਂ ਨਾਮ ਰੰਗ ਨਾਲ ਰੱਤਾ ਹੈ) ਦੁਇ ਹੀ ਦੇਵੀ ਤੇ ਦੇਵਗਣ ਹਨ। ਬੀਰਰਸੀ ਪਹਿਲੂ ਤੇ ਅੱਗੇ ਦਾਨ ਦੇ ਅਧਿਕਾਰੀ ਤੇ ਜਿਨ੍ਹਾਂ ਨੂੰ ਦਾਨ ਦਿੱਤਾ ਅਗੇ ਫਲਦਾ ਹੈ ਸਿੱਖਾਂ ਨੂੰ ਵਰਣਨ ਕੀਤਾ ਹੈ। ਇਹ ਸਪਸ਼ਟ ਬ੍ਰਹਮਣ ਦਾ ਨਿਰਾਦਰ ਹੋ ਗਿਆ ਹੈ। ਅੰਤ ਦੇ ਦੋਹਿਰੇ ਵਿਚ ਸਾਫ ਦੱਸਦੇ ਹਨ ਕਿ ਮਿਸਰ ਜੀ ਕ੍ਰੋਧਾਤੁਰ ਹੋਕੇ ਖਿਝੇ ਤੇ ਰੋਜੀ ਦੇ ਮਾਰੇ ਜਾਣ ਦੇ ਖਿਆਲ ਵਿਚ ਪੈਕੇ ਰੋ ਪਏ। ਇਹ ਦਸ਼ਾ ਕਦੇ ਉਸ ਹੋਤਾ ਦੀ ਹੋ ਸਕਦੀ ਹੈ ਕਿ ਜਿਸਦੇ ਇਸ਼ਟ ਨਾਲ ਜਜਮਾਨ ਇਕ ਇਸ਼ਟ ਹੋਵੇ ਅਰ ਜਿਸ ਹੋਤਾ ਦੇ ਹੋਮ ਨਾਲ ਦੇਵਤਾ ਪ੍ਰਗਟ ਹੋ ਗਿਆ ਹੋਵੇ ?

(ਏ) ਤੀਜੀ ਉਗਾਹੀ ਬਾਹਰਲੀ ਹੈ, ਇਹ ਸ਼ੁਰੂ ੧੭੫੬ ਸੰਮਤ* ਦੀ ਹੈ। ਉਹ ਐਲਾਨ ਜੋ ਗੁਰੂ ਜੀ ਨੇ ਅੰਮ੍ਰਿਤ ਸਮੇਂ ਦਿੱਤਾ ਤੇ ਜਿਸ ਦਾ ਫਾਰਸੀ ਵਿਚ ਵੈਰਵਾ ਔਰੰਗਜ਼ੇਬ ਦੇ ਅਖਬਾਰ ਨਵੀਸ ਨੇ ਔਰੰਗਜ਼ੇਬ ਨੂੰ ਘੱਲਿਆ ਜੋ ਪਿੱਛੇ ਪੰਨਾ ੪੬੯੮ ਪਰ ਤਰਜਮੇ ਸਮੇਤ ਆ ਚੁਕਾ ਹੈ*। ਉਸ ਵਿਚ ਗੁਰੂ ਜੀ ਦਾ ਰੀਗਾ ਆਦਿ ਤੀਰਥਾਂ ਤੋਂ ਹੋੜਨਾ, ਪੌਰਾਣਾ ਆਦਿਕਾਂ ਤੋਂ ਛੁਡੌਣਾ ਤੇ ਰਾਮ ਕ੍ਰਿਸ਼ਨ ਅਵਤਾਰਾਂ ਤੇ ਦੇਵੀ ਦੀ ਪੂਜਾ ਤੋਂ ਵਰਜਨਾ ਸਾਫ ਹੈ ਕਿ ਕੋਈ ਦੇਵੀ ਨਹੀਂ ਪੂਜੀ ਗਈ ਕਿਉਂਕਿ ਜੇ ਕਿਸੇ ਹਿੰਦੂ ਦੇਵਤਾ ਨੇ ਪ੍ਰਤੱਖ ਹੋਕੇ ਜ਼ਾਹਿਰੀ ਕਰਾਮਾਤ ਵਿਖਾਈ ਸੀ ਤੇ ਹਵਨ ਜੈਸੀ ਵਿਧੀ ਕਾਮਯਾਬ ਹੋਈ ਸੀ, ਕ੍ਰਿਪਾਨ ਆਦਿ ਪਦਾਰਥ ਤੇ ਵਰ ਮਿਲੇ ਸਨ ਤਾਂ ਪੌਰਾਣਕ ਤ੍ਰੀਕਿਆਂ ਨਾਲ ਜੋੜ ਤੇ ਸੰਮਤੀ ਦੱਸੀ ਜਾਂਦੀ ਤੇ ਬ੍ਰਹਮਣ ਤੇ ਉਨ੍ਹਾਂ ਦੇ ਸਨਮਾਨ ਦੇ ਉਪਦੇਸ਼ ਹੁੰਦੇ, ਨਾਕਿ ਹੁਕਮ ਹੁੰਦਾ ਕਿ ਸਿਵਾਇ ਗੁਰੂ ਨਾਨਕ ਦੇਵ ਜੀ ਤੇ ਉਨ੍ਹਾਂ ਦੇ ਗੱਦੀ ਨਸ਼ੀਨ ਗੁਰੂ ਸਾਹਿਬਾਂ ਦੇ ਕਿਸੇ ਹੋਰ ਨੂੰ ਨਾਂ ਮੰਨੋ ਅਤੇ ਜ਼ਾਤ ਪਾਤ ਤੋੜਕੇ ਇਕ ਭਾਈ ਹੋ ਜਾਓ। ਅਰਥਾਤ ਹਿੰਦੂ ਮਤ ਦੀ ਰੀੜ੍ਹ ਦੀ ਹੱਡੀ—ਵਰਨਾਸ਼੍ਰਮ—ਨਾਲੋਂ ਟੁੱਟ ਜਾਓ। ਖਾਲਸਾ ਸਾਜਣਾ ਤੇ ਇਨ੍ਹਾਂ ਅਸੂਲਾਂ ਤੇ ਸਾਜਣਾ ਜਿਸਦਾ ਲਿਖਤੀ ਸਿੱਧਾਂਤ ਬਾਹਰ ਦੀ ਗਵਾਹੀ ਤੋਂ ਭੀ ਇਹੀ ਪਿਆ ਮਿਲਦਾ ਹੈ ਕਿ 'ਸ਼ਾਕਤਿਕ ਮਤ ਦੀ ਦੇਵੀ ਨੂੰ ਇਸ਼ਟ ਮੰਨਕੇ ਅਰਾਧਨਾ ਤੇ ਦੇਵੀ ਦਾ ਵਰ ਦੇਣਾ' ਐਸੀ ਗਲ ਕੋਈ ਨਹੀਂ ਹੋਈ।

(ਸ) ਇਸ ਸਬੂਤ ਵਿਚ ਚੌਥੀ ਗਵਾਹੀ ਇਹ ਮਿਲਦੀ ਹੈ ਕਿ ਰਹਿਤ ਨਾਮੇ ਆਦਿਕ ਜੋ ਦੇਵੀ ਪ੍ਰਗਟ ਦੇ ਵਰਨ ਜਾ ਰਹੇ ਸ਼ੈਮਤਾਂ ਤੋਂ ਮਗਰੋਂ ਦੇ ਲਿਖੇ ਗਏ ਹਨ, ਆਪਣੇ ਵਿਚ ਸਫੁਟ ਹੁਕਮ ਰਖਦੇ ਹਨ ਜੋ ਦੇਵੀ ਦੀ ਮਾਨਤਾ ਦੇ ਵਿਰੁੱਧ ਹਨ। ਜੇ ਕਦੇ ਦੇਵੀ ਪੂਜਾ ਪ੍ਰਚਾਈ ਹੁੰਦੀ ਤਾਂ ਇਹ ਸੱਜਣ ਮਾਨਤਾ ਦੇ ਵਾਕ ਤੇ ਹਦਾਯਤਾਂ ਲਿਖਦੇ, ਵਿਰੋਧਤਾ ਦੇ ਵਾਕ ਕਦੇ ਨਾਂ ਲਿਖਦੇ। ਵੰਨਗੀ ਮਾਤ੍ਰ ਪ੍ਰਮਾਣ ਇਉਂ ਹਨ:—

---

*੧੭੫੫ ਦੇ ਹਾੜ ਵਿਚ ਆਖਿਆ 'ਪਾਇ ਗਹੇ' ਤੇ ੧੭੫੬ ਦੇ ਸ਼ੁਰੂ ਵਿਚ ਇੱਤਾ ਇਹ ਐਲਾਨ ਇਕ ਭਾਵ ਦੇ ਹਨ। ਗੋਯਾ ੧੭੫੫ ਦੇ ਹਾੜ ਤੇ ੧੭੫੬ ਦੀ ਵੈਸਾਖੀ ਵਿਚ ਗੁਰੂ ਜੀ ਦਾ ਖਿਆਲ ਲਗਾਤਾਰ ਇਕੋ ਹੀ ਸਾਬਤ ਹੋ ਰਿਹਾ ਹੈ।

੧. ਰਹਿਤਨਾਮਾ ਚੌਪਾ ਸਿੰਘ ਜੀ:—

"ਗੁਰੂ ਕਾ ਸਿੱਖ ਗੋਰ, ਮੜ੍ਹੀ, ਮਸੀਤ, ਮੁੱਲਾਂ, ਕਾਜੀ, ਬਾਹਮਣ ਆਦਿਕ ਨੂੰ ਨਹੀਂ ਮੰਨੈ।"

੨. ਰਹਿਤਨਾਮਾ ਭਾਈ ਦਯਾ ਸਿੰਘ ਜੀ:—

"ਗੁਰੂ ਕਾ ਸਿੱਖ, ਮਟ, ਬੁੱਤ, ਤੀਰਥ, ਦੇਵੀ, ਦੇਵਤਾ, ਬਰਤ, ਪੂਜਾ, ਅਰਚਾ, ਮੰਤ੍ਰ, ਜੰਤ੍ਰ, ਪੀਰ, ਬ੍ਰਾਹਮਣ ਪੁੱਛਣਾ, ਤਰਪਨ, ਗਾਯਤ੍ਰੀ ਕਿਤੇ ਵਲ ਚਿਤ ਦੇਵੈ ਨਾਹੀ"।

੩. ਰਹਿਤਨਾਮਾ ਭਾਈ ਪ੍ਰਹਲਾਦ ਸਿੰਘ ਜੀ:—

"ਅਕਾਲ ਪੁਰਖ ਕੋ ਛਾਡ ਕਰਿ ਭਜੈ ਦੇਵ ਕੁਈ ਔਰ। ਜਨਮ ਜਨਮ ਭ੍ਰਮਤਾ ਫਿਰੈ ਲਹੈ ਨ ਸੁਖ ਕੀ ਠੌਰ ॥੧੬॥ ਮੜ੍ਹੀ ਗੋਰ ਦੇਵਲ ਜੋ ਮਾਨੈ। ਪਰ ਪੰਥਨ ਕੋ ਊਚ ਬਖਾਨੈ। ਸੋ ਸਾਕਤ ਗੁਰ ਕਾ ਸਿਖ ਨਾਹੀਂ। ਫਾਸ ਪਿਓ ਜਮ ਕੰਕਰ ਪਾਹੀ ॥੨੨॥ ਬਾਬ ਗੁਰੂ ਸਿੱਖਨ ਕੀ ਸੇਵਾ। ਮਿਥਿਆ ਮਾਨੈ ਸੁਰ ਨਰ ਦੇਵਾ। ਲੋਨਾ ਦੇਨਾ ਖਾਲਸੇ ਆਨ ਦੇਵ ਸਭ ਝੂਠ। ਅਉਰ ਦੇਵ ਇਉਂ ਮਾਨੀਏ ਜਿਉ ਬਾਰੂ ਕੀ ਮੂਠ" ॥ ੨੯ ॥

੪. ਪ੍ਰੇਮ ਸੁਮਾਰਗ (੧੮੮੦ ਬਿ:):—

"ਮਠ, ਮੜ੍ਹੀ, ਬੁਤ, ਤੀਰਥ, ਦੇਵੀ, ਦੇਵਤਾ, ਬਰਤ,ਪੂਜਾ,ਅਰਚਾ, ਮੰਤ੍ਰ, ਜੰਤ੍ਰ, ਪੀਰ, ਪੁਰਖ, ਬ੍ਰਹਮਣ ਪੁਛਣਾ, ਤਰਪਨ ਕਰਨਾ, ਗਾਯਤ੍ਰੀ, ਸ੍ਰਾਧ, ਹਰਤ ਕਿਤੇ ਵਲ ਦੇਖੈ ਨਾਹੀ"।[ਧਿਆ ੧

ਪੁਨਾ:—"ਦੇਵੀ ਦੇਵਤੇ ਦੇ ਇਸ਼ਟ ਪ੍ਰਸ਼ਾਦ ਨਾ ਖਾਏ"।

੫. ਮੁਕਤਨਾਮਾ—"ਤਜੈ ਸੀਤਲਾ ਭੋਗ"। ਪੁਨਾ:—"ਮੇਰਾ ਸਿਖ ਸੀਤਲਾ ਨਾ ਮਾਨੈ"।

ਏਹ ਸਾਰੇ ਪ੍ਰਮਾਣ ਵੀ ਦਲੀਲ ਇਸੇ ਗੱਲ ਦੀ ਹਨ ਕਿ ਦੇਵੀ ਗੁਰੂ ਜੀ ਦਾ ਇਸ਼ਟ ਪੂਜਯ ਕਦੇ ਨਹੀਂ ਸੀ ਤੇ ਨਾਹੀ ਇਹ ਜਾਣਕੇ ਅਰਾਧੀ ਤੇ ਪ੍ਰਗਟਾਈ ਗਈ ਹੈ।

੧੩. [ਪਹਾੜੀ ਰਾਜਿਆਂ ਨੂੰ ਉਪਦੇਸ਼]।

ਦੋਹਰਾ॥ਭੈਰਵ ਸ਼ਬਦ ਉਤੰਗ ਤੇ ਅਰੁ ਹੋਵਨਿ ਕੁਵਚਾਲ।ਸੈਲਪਤੀ ਸਭਿਹੂੰ ਲਖਨੋ ਬਿਦਤਨਿ ਕਾਲੀ ਕਾਲ ॥੧॥ ਚੌਪਈ॥ ਬਹੁਰ ਸੁਨਨੋਂ ਬਰ ਲੇ ਗੁਰ ਆਏ।ਅਦਭੁਤ ਲਖਿ ਕਰਿ ਉਰ ਬਿਸਮਾਏ।ਭੀਮਚੰਦ ਤੇ ਆਦਿਕ ਜੋਈ। ਦਰਸ਼ਨ ਕਰਿਬੋ ਚਾਹਤਿ ਸੋਈ॥੨। ਪਠਿ ਪਠਿ ਕਰਿ ਬਹੁ ਬਿਧਿ ਉਪਹਾਰ। ਆਇ ਪਹੁਚੇ ਗੁਰ ਦਰਬਾਰ। ਸਭਾ ਸਥਾਨ ਬਿਸਾਲ ਸੁਹਾਵਾ। ਅਨਿਕ ਰੰਗ ਕੋ ਫਰਸ਼ ਡਸਾਵਾ ॥ ੩ ॥ ਬੀਚ ਸਿੰਘਾਸਨ ਸਤਿਗੁਰ ਕੇਰਾ। ਸੁਭਟ ਸਿੱਖ ਬੈਠੇ ਚਹੁੰ ਫੇਰਾ।ਚੋਤੇ ਆਦਿਕ ਬਡੇ ਮਸੰਦ। ਥੂਲ ਦੇਹਿ ਅਰੁ ਧਨੀ ਬਿਲੰਦ ॥੪॥ ਕਵਿ ਗੁਨ ਜਨ ਸੋਂ ਸਭਾ ਸਪੂਰਨ। ਬੈਠੇ ਸ਼ੋਭਤਿ ਹੈਂ ਬਿਧਿ ਰੂਰਨ।ਭੀਮਚੰਦ ਤੇ ਆਦਿਕ ਰਾਜੇ।ਪਹੁੰਚੇ ਪ੍ਰਭੂ ਮਿਲਿਨਿ ਕੇ ਕਾਜੇ ॥੫॥ਰਿਦੇ ਰਾਜ ਮਦ ਧਰੇ ਬਿਸਾਲਾ। ਸ਼ਸਤ੍ਰ ਬਿਭੂਖਨ ਜੁਤਿ ਭਟ ਜਾਲਾ। ਕਰ ਬੰਦੇ ਬੰਦਨ ਕਹੁ ਕਰੀ। ਧਨ ਕੀ ਭੇਟ ਅੱਗੂ ਕਰਿ ਧਰੀ ॥ ੬ ॥ ਆਇਸੁ ਲੇ ਬੈਠੇ ਗੁਰ ਤੀਰ। ਖੜਗ ਸਿਪਰ ਕਹੁ ਧਨੇ ਸਰੀਰ। ਦੇਵੀ ਬਿਦਤਨਿ ਤੇ ਬਿਸਮਾਏ। ਸਭਾ ਮਝਾਰ ਥਿਰੇ ਸਮੁਦਾਏ॥੭॥ਲਾਲ ਗੁਲਾਲ ਗੁਰੂ ਕੋ ਰੰਗ। ਖੜਗ ਬਿਸਾਲ ਕਸੇ ਕਟ ਸੰਗ। ਭੀਖਨ ਤੀਰਨਿ ਭਰਨੋ ਨਿਖੰਗ। ਧਨੁਖ ਦਰਾਜ਼ ਨਿਠੁਰ ਬਰ ਅੰਗ ॥ ੮ ॥ ਢੁਰਤਿ ਚਮਰ ਸੁੰਦਰ ਬਹੁ ਬਾਰੀ। ਝੂਲਤਿ ਕਲਗ਼ੀ ਅਤਿ ਛਬਿ ਵਾਰੀ।ਬਸਤ੍ਰ ਸ਼ਸਤ੍ਰ ਬਹੁ ਮੋਲ ਬਿਭੂਖਨ। ਸੁਭਹਿੰ ਸਿੰਘਾਸਨ ਪਰ ਬਿਨ ਦੂਖਨ ॥ ੯ ॥ ਕੁਸ਼ਲ ਪ੍ਰਸ਼ਨ ਰਾਜਨ ਸਨ[1]ਕੀਨਾ।ਹਾਥ ਜੋਰਿ ਸਭਿਹਿਨਿ ਭਨਿ ਦੀਨਾ।ਮਹਾਰਾਜ! ਦੇਵੀ ਬਿਦਤਾਈ। ਤੁਮਰੇ ਬਿਨ ਕਰਿ ਕੌਨ ਸਕਾਈ ॥ ੧੦ ॥ ਦਰਸ਼ਨ ਕਰਿ ਬਾਂਛਤਿ ਬਰ ਲੀਨਾ।ਭੀਮ ਭੁੰਚਾਲ ਆਦਿ ਸਭਿ ਚੀਨਾ। ਤੁਰਕ ਤੇਜ ਤਪ ਤਜੋ ਜਗ ਭਾਰੀ। ਬਿਨ ਰਾਵਰਿ ਕੋ ਕਰਿ ਨਿਰਵਾਰੀ[2]? ॥ ੧੧ ॥ ਜਿਦੈ ਮਨੋਰਥ ਪੰਚ ਕਰਨਿ ਕੋ।ਸਫਲਹਿ ਜਬਿ ਦਿਹੁ ਰਾਜ ਧਰਨਿ ਕੋ।ਇੱਤਯਾਦਿਕ ਗਿਰਨਾਥ ਉਚਾਰੇ। ਸੁਨਿ ਗੁਰ ਭਏ ਪ੍ਰਸੰਨ ਉਦਾਰੇ ॥ ੧੨॥ਦੋਹਰਾ॥ ਸਿੱਖੀ ਗੁਰ ਕੀ ਗੂਹਨ ਤੁਮ ਕਰਹੁ ਸਕਲ ਮਿਲਿ ਆਪ। ਪਾਹੁਲ ਖੰਡੇ ਕੀ ਲਵੋ ਵਧਿ ਹੈ ਅਧਿਕ ਪ੍ਰਤਾਪ ॥੧੩॥ਚੌਪਈ॥ ਅਵਨੀ ਘਨੀ ਰਾਜ ਲੈ ਦੇਹੀਂ। ਅਪਰ ਨ੍ਰਿਪਤ ਸਭਿ ਸੇਵ ਕਰੇਹੀਂ। ਦਿਨ ਪ੍ਰਤਿ ਔਸ਼ੁਰਜ ਵਧਹਿ

[1]ਰਾਜਿਆਂ ਨਾਲ। [2]ਕੌਣ ਦੂਰ ਕਰੇ।

ਬਿਸਾਲਾ। ਕਰਹੁ ਸਦਾ ਧ੍ਰਮ ਕੀ ਪ੍ਰਤਿਪਾਲਾ[1] ॥੧੪॥ ਸੁਨ ਰਾਜਨਿ ਮਿਲਿ ਕਿਯਸਿ ਬਿਚਾਰਾ। ਏਕ ਮਤੋ ਕਰਿ ਸਭਿਨਿ ਉਚਾਰਾ। 'ਲਾਂਗ,ਉਪਵੀਤ, ਸਿਖਾ ਦਿਹੁ ਰਹਿਨੀ[2]। ਅਪਰ ਸਰਬ ਮਾਨਹਿੰ ਤੁਮ ਕਹਿਨੀ ॥ ੧੫ ॥ ਇਹ ਹਿੰਦੂ ਕੋ ਧਰਮ ਬਡੇਰਾ। ਸਰਹਿ ਨਹੀਂ ਇਸ ਬਿਨ ਕਿਸ ਬੇਰਾ*। ਪਾਤਕ[3] ਬਿਖੈ ਭੱਦ[4] ਭੀ ਕਰਨਾ।ਤਰਪਨਿ ਆਦਿ ਜਨੇਊ ਬਰਨਾ[5] ॥੧੬॥ ਜੋ ਨਹਿੰ ਧਰਹਿੰ ਧਰਮ ਨਹਿੰ ਰਹੈ। ਕਰਿ ਉਪਹਾਸ[6] ਅਪਰ ਨਰ ਕਹੈਂ। ਜਗਤ ਕਾਨ ਨਹਿੰ ਰਹੈ ਹਮਾਰੀ। ਜਿਸਕੋ ਬਰਤਹਿੰ ਹੁਇ ਅਨੁਸਾਰੀ ॥ ੧੭ ॥ ਪਾਹੁਲ ਦੇਹੁ ਆਪ ਕੀ ਜੋਊ। ਬਨਹਿੰ ਸਿੱਖ ਤੁਮਰੇ ਸਭਿ ਕੋਊ। ਰਾਵਰਿ ਰੀਤਿ ਬਤਾਵਹੁ ਜੈਸੇ। ਅੰਗੀਕਾਰ ਕਰਹਿੰ ਸਭਿ ਤੈਸੇ[7] ॥ ੧੮ ॥ ਕਲਗ਼ੀਧਰ ਬਿਗਸੇ ਸੁਨਿ ਬੈਨਾ।ਬੋਲੇ ਕ੍ਰਿਪਾ ਭਿਰੀਏ ਨੈਨਾ।[8]ਖਟ ਦਰਸ਼ਨ ਤੇ ਆਦਿਕ ਅਪਰੇ[9]। ਦੇਤਿ ਚਿੰਨ੍ਹ ਨਿਜ ਰੰਗਤਿ ਕਪਰੇ[10] ॥ ੧੯ ॥ ਪੂਰਬਲੇ ਬ੍ਰਹਮੇ ਕੀ ਕਾਨ[11]। ਸਕਲ ਮਿਟਾਇ ਦੇਤਿ ਮਤਿ ਆਨ[12]। ਹਮ ਤੇ ਤੁਮ ਕੌ ਰੀਤਿ ਭਲੇਰੀ। ਦੇਤੇ ਹੈਂ, ਸਭਿ ਲੇ ਤਿਨਿ ਹੇਰੀ ॥ ੨੦ ॥ ਜੌ ਸਰੂਪ ਪਰਮੇਸ਼ੁਰ ਦੀਨਸਿ। ਰਾਖਹੁ ਕੇਸ਼ ਮੁਹਰ ਗੁਰ ਕੀਨਸਿ[13]। ਖੜਗ ਜਨੇਊ ਹਿਤ ਇਸ ਲੋਗ[14]।ਹਨਹੁ ਦੁਸ਼ਟ ਭੋਗਹੁ ਛਿਤ ਭੋਗ॥ ੨੧ ॥ ਹਿਤ ਪ੍ਰਲੋਕ ਕੇ ਗਯਾਨ ਜਨੇਊ। ਪਹਿਰਹੁ ਪਾਇ ਸਰਬ ਸੁਖ ਜੋਊ। ਸਿੰਘਨਾਮ ਧਰਵਾਇ ਸਪ੍ਰੀਤੀ। ਪਹਿਰਹੁ ਕਾਛ ਸੁ ਪੂਰਬ ਰੀਤੀ ॥ ੨੨ ॥ ਦੈ ਹਜ਼ਾਰ ਸੈਮਤਿ ਬਿਤ ਗਯੋਤਬਿ ਇਕ ਨੰਦ ਨ੍ਰਿਪਤਿ ਜਗ ਭਯੋਤਿਨ ਬਿੱਪ੍ਰਨ ਤੇ ਭੈ ਕੁਛ ਮਾਨਾ।–ਬਰਨੀ ਕਰਹਿੰ ਮੰਤ੍ਰ ਪਢਿ ਨਾਨਾ[15]॥੨੩॥ਕਾਰਜ ਸਿੱਧ ਲੇਤਿ ਕਰਿ ਸੋਇ।ਮੋਹਿ ਬਿਗਾਰੈਂ ਅਸ ਨਹਿੰ ਹੋਇ[16]।ਬਰਨੀ ਕਰਹਿੰ ਰਾਜ ਉਲਟਾਵੈਂ।ਰਿਪੁ ਦਿਸ਼ਿ ਹੁਇ ਜਬਿ ਧਨ ਕਛੁ ਪਾਵੈਂ[17]–॥੨੪॥ਇਮਬਿਚਾਰ

[1]ਚੋਟੀ ਦੇ ਲਾਂਗੜ, ਜੰਞੂ ਤੇ ਬੋਦੀ (ਇਹ) ਰਹਿਣ ਦਿਓ। [2]ਮਰਨੇ। [3]ਸੀਸ ਆਦਿਕ ਮੁਨਾਵਣਾ। [4]ਤਰਪਨ ਆਦਿ ਕ੍ਰਿਯਾ ਲਈ ਜਨੇਊ (ਜ਼ਰੂਰੀ) ਕਿਹਾ ਹੈ (ਸ਼ਾਸਤ੍ਰ ਵਿੱਚ)। [5]ਮਖੌਲ। [6]ਖਟ ਦਰਸ਼ਨ ਵਾਲੇ ਤੇ ਹੋਰ (ਮਤਾਂ ਦੇ ਸਾਧੂ)। [7]ਆਪਣਾ ਚਿੰਨ੍ਹ ਤੇ ਰੰਗੇ ਹੋਏ ਕਪੜੇ ਦੇਂਦੇ ਹਨ। [8]ਪਹਿਲੀ ਬ੍ਰਹਮੇ ਦੀ ਕਾਣ (ਜਨੇਊ ਬੋਦੀ ਆਦਿ)। [9]ਹੋਰ ਮਤਾਂ ਵਾਲੇ। [10]ਮੋਹਰ ਛਾਪ ਲਾਈ ਹੈ ਭਾਵ ਵਾਹਿਗੁਰੂ ਦੀ ਦਾਤ ਨੂੰ ਹੀ ਮੁਹਰ ਬਨਾਯਾ ਹੈ। [11]ਖੜਗ ਰੂਪੀ ਜਨੇਊ (ਦਿੱਤਾ ਹੈ) ਇਸ ਲੋਕ ਵਿਚ (ਭਲੇ ਲਈ)। [12]ਕਿ ਨਾਨਾ ਮੰਤ੍ਰ ਪੜ੍ਹ ਕਰਕੇ ਬਰਨੀ ਕਰਦੇ ਹਨ (ਬ੍ਰਾਹਮਨ)। [13]ਕਿਤੇ ਐਸਾ ਨਾ ਹੋਵੇ ਕਿ ਮੇਰਾ ਕੁਛ ਵਿਗਾੜ ਕਰ ਦੇਣ (ਬ੍ਰਾਹਮਨ)। [14]ਭਾਵ,ਮਤਾਂ ਧਨ ਲੇਕੇ ਫੇਰੀ ਨਾਲ ਰਲ ਜਾਣ ਤੇ ਬਰਨੀ ਕਰਕੇ ਮੇਰਾ ਰਾਜ ਉਲਟਾ ਦੇਣ। *ਪਾ:–ਕੇਰਾ।

ਤਿਨ ਬਿੱਪ ਬੁਲਾਏ। ਕੁਛੁ ਧਨ ਦੈ ਕਰਿ ਸਿਰ ਮੁੰਡਵਾਏ। ਪੁਨ ਸ਼ਲੋਕ ਤਿਸ ਬਿਧਿ ਕੈ ਕਰੇ ।ਧਰਮ ਸ਼ਾਸਤ੍ਰਨਿ ਮੈਂ ਲੈ ਧਰੇ॥੨੫॥ਜਹਿੰ ਕਹਿੰ ਸਿਰ ਮੁੰਡਵਾਵਨਿ ਲਾਗੇ। ਰੀਤਿ ਬਿਪਰਜੈ ਇਮ ਭੀ ਆਗੇ। ਐਸੇ ਭਰਮ ਤਜਹੁ, ਰਖਿ ਕੇਸ਼*।ਪਹਿਰਹੁ ਕਾਛ ਸੁਭਟ ਬਰ ਬੇਸ॥੨੬॥ਜੇ ਅਸ ਨੀਕੋ ਬੇਖ ਨ

*ਇਹ ਗਲ ਨਿਰਵਿਵਾਦ ਸੱਚ ਹੈ ਕਿ ਕੇਸ਼ ਮਨੁੱਖ ਦੇ ਸਿਰ ਤੇ ਆਦਿ ਕਾਲ ਤੋਂ ਹਨ। ਹਰ ਮੁਲਕ ਵਿਚ,ਹਰ ਕੌਮ ਤੇ ਹਰ ਨਸਲ ਦੇ ਸਿਰ ਤੇ ਹਨ, ਸੰਸਾਰ ਭਰ ਦਾ ਸਾਹਿਤਜ ਦੱਸਦਾ ਹੈ ਕਿ ਧਾਰਮਕ ਭਾਵਾਂ ਵਾਲੇ ਮਨੁਖ ਖਾਸ ਕਰਕੇ ਤੇ ਆਮ ਲੋਕੀਂ ਆਮ ਕਰਕੇ ਕੇਸ਼ਾਂ ਨੂੰ ਬੜੀ ਗੌਰਵਤਾ ਦੀ ਚੀਜ਼ ਸਮਝਦੇ ਤੇ ਮੰਨਦੇ ਚਲੇ ਆ ਰਹੇ ਹਨ।

ਸੰਸਾਰ ਦੇ ਇਤਿਹਾਸ ਵਿਚ ਸਭ ਤੋਂ ਪੁਰਾਣੀ ਪੁਸਤਕ ਜੋ ਇਸ ਵੇਲੇ ਤਕ ਮਿਲੀ ਹੈ ਉਹ ਰਿਗ ਵੇਦ ਹੈ, ਹਿੰਦੂ ਤੇ ਆਰੀਆ ਸਮਾਜੀ ਇਸ ਨੂੰ ਅਕਾਸ਼ ਬਾਣੀ ਮੰਨਦੇ ਹਨ, ਰਿਗ ਵੇਦ ਮੰਡਲ ੮ ਸੂਤਕ ੧੭ ਦੇ ਵਿਚ ਦੂਜਾ ਮੰਤਰ ਇਹ ਹੈ:—

ਆਤ੍ਮਾ ਬ੍ਰਹਮਯੁਜਾ ਹਰੀ ਵਹਤਾਮਿੰਦ੍ਰ ਕੇਸ਼ਿਨਾ। ਉਪ ਬ੍ਰਾਹਮਾਣਿ ਨਃ ਸ਼੍ਰਿਣ੍ਵ।

ਅਰਥ—(ਇੰਦ੍ਰ) ਪ੍ਰਮਾਤਮਾ (ਕੇਸ਼ਿਨਾ) ਕੇਸ਼ਾਂ ਵਾਲੇ (ਬ੍ਰਹਮਯੁਜਾ) ਬ੍ਰਹਮ ਵਿਚ ਅਭੇਦ ਹੋਣ ਵਾਲੇ (ਹਰੀ) ਆਤਮਾਂ ਤੇ ਮਨ ਦੋਵੇਂ (ਤ੍ਰਾ) ਆਪਨੂੰ (ਆ ਵਹਤਾਮ) ਪ੍ਰਵਾਨ ਕਰੋ।

ਇਸ ਮੰਤ੍ਰ ਵਿਚ ਪ੍ਰਮਾਤਮਾਂ ਨੂੰ ਕੇਸ਼ਾਂ ਵਾਲੇ ਕਹਿਕੇ ਪ੍ਰਾਰਥਨਾਂ ਕੀਤੀ ਹੈ। ਇਸੇ ਤਰ੍ਹਾਂ ਨਾਲ ਰਿਗ ਵੇਦ ਮੰਡਲ ੬ ਸੂਕਤ ੫੫ ਮੰਤਰ ੨ ਵਿਚ ਬ੍ਰਹਮਚਾਰੀਆਂ ਦਾ ਜਟਾ ਜੂਟ ਹੋਣਾ ਮੰਨਿਆਂ ਹੈ। ਰਿਗ ਮੰਡਲ ੧ ਸੂਕਤ ੧੧੪ ਮੰਤਰ ੫ ਵਿਚ ਬ੍ਰਹਮਚਾਰੀਆਂ ਦੇ ਕੇਸ਼ਾਂ ਵਾਲੇ ਹੋਣ ਦੀ ਪ੍ਰੜੀਸ਼ਾ ਕੀਤੀ ਗਈ ਹੈ। ਰਿਗਵੇਦ ਦੇ ਵਿਚ ਅਜੇਹੇ ਕਾਫੀ ਮੰਤ੍ਰ ਹਨ ਜਿਨ੍ਹਾਂ ਵਿਚ ਵੇਦਾਂ, ਵਿਦਵਾਨਾਂ,ਧਨੀਆਂ ਤੇ ਪ੍ਰਮਾਤਮਾਂ ਦੇ ਪਿਆਰਿਆਂ ਦੇ ਸਿਰ ਤੇ ਕੇਸ਼ ਹੋਣਾ ਮੰਨਿਆਂ ਹੈ।

ਯਜੁਰ ਵੇਦ ਅਧਜਾਯ ੧੯ ਮੰਤ੍ਰ ੯੨ ਐਉਂ ਹੈ:—

"ਅਤਮਨ੍ਪਸਥੇ ਨ ਵ੍ਰਿਕਸਜ ਲੋਮ ਮੁਖੇ ਸ਼ਮਸ਼੍ਰੂਣਿ ਨ ਵਜਾਪ੍ਯ ਲੋਮ।
ਕੇਸ਼ੋ ਨ ਸ਼ੀਰ੍ਸ਼ਨ੍ਯਜਸ਼ਸੇ ਸ਼੍ਰਿਯੈ ਸ਼ਿਖਾ ਸਿਗ੍ਹਸਜ ਲੋਮ ਤ੍ਰਿਸ਼ਿਰਿੰਦ੍ਰਯਾਣਿ"

ਇਸ ਮੰਤ੍ਰ ਵਿਚ ਦੱਸਿਆ ਹੈ ਕਿ ਜੋਹੜਾ ਆਦਮੀ ਸਿਰ ਤੇ ਕੇਸ਼ ਰੱਖਦਾ ਹੈ ਉਹ ਤੇਜ ਪ੍ਰਤਾਪ ਤੇ ਐਸ਼੍ਵਰਜਵਾਨ ਹੁੰਦਾ ਹੈ। ਯਜੁਰ ਵੇਦ ਅਧਜਾਯ ੨੦ ਮੰਤ੍ਰ ੫ ਵਿਚ ਕੇਸ਼ਾਂ ਤੇ ਦਾੜ੍ਹੀ ਨੂੰ ਨੂਰਾਨੀ ਦੱਸਿਆ ਗਿਆ ਹੈ। ਇਕ ਦਰਜਨ ਤੋਂ ਵਧੀਕ ਮੰਤ੍ਰ ਯਜੁਰ ਵੇਦ ਵਿਚ ਹਨ ਜਿਨ੍ਹਾਂ ਵਿੱਚ ਕੇਸ਼ਾਂ ਦੀ ਮਹਿੰਮਾ ਕੀਤੀ ਗਈ ਹੈ।

ਸ਼ਾਮ ਵੇਦ ਦੇ ਪ੍ਰਪਾਠਕ ੩ ਅਧਜਾਯ ੨ ਦਾ ਮੰਤ੍ਰ ੨ ਐਉਂ ਹੈ:—

"ਅਤਸ੍ਮਵਾ ਗੀਰ੍ਭਿਰ੍ਦਸ੍ਯੁਗਨ੍ਦਿੰਦ੍ਰ ਕੇਸ਼ਿਭਿਃ ਸੁਤਾਵਾਂ ਆਵਿਵਾਸਤਿ ॥"

ਇਹਦੇ ਵਿਚ ਜਿਨ੍ਹਾਂ ਰਿਤ੍ਵਿਜਾਂ ਦੀ ਪ੍ਰਾਰਥਨਾਂ ਕਬੂਲ ਹੁੰਦੀ ਹੈ ਉਨ੍ਹਾਂ ਦੇ ਸਿਰਾਂ ਤੇ ਕੇਸ਼ਾਂ ਦਾ ਹੋਣਾ ਲਿਖਿਆ ਹੈ।

ਅਥਰਵ ਵੇਦ ਵਿਚ ੨੪ ਦੇ ਕਰੀਬ ਅਜਿਹੇ ਮੰਤਰ ਹਨ ਜਿਨ੍ਹਾਂ ਵਿਚ ਵਾਹਿਗੁਰੂ

ਭਾਵੈ। ਤਥਿ ਕਰੀਅਹੁ ਜਸ ਤੁਮ ਮਨ ਭਾਵੈ। ਜੋ ਨਹਿ ਲੇਵਹੁ ਇਹੁ ਮਗ

[ਪਿਛਲੇ ਪੰਨੇ ਦੀ ਬਾਕੀ ਟੁਕ]

ਅਰੋ ਪ੍ਰਾਰਥਨਾ ਕੀਤੀ ਗਈ ਹੈ ਕਿ ਸਾਡੇ ਸਿਰ ਦੇ ਕੇਸ਼ ਲੰਮੇ ਤੇ ਅਨਭੁਰ ਹੋਣ; ਰਿਸ਼ੀਆਂ ਤੋਂ ਮੰਗ ਕੀਤੀ ਗਈ ਹੈ ਕਿ ਉਹ ਦਵਾਈਆਂ ਦੱਸੋ ਜਿਨ੍ਹਾਂ ਦੇ ਵਰਤਣ ਨਾਲ ਸਿਰ ਤੇ ਕੇਸ਼ ਸਰਕਟ ਘਾਸ ਵਾਂਗ ਵਧਣ*।

ਉਪਨਿਖ਼ਦਾਂ ਵਿਚ ਵੀ ਕੇਸ਼ਾਂ ਦੀ ਬੇਅੰਤ ਮਹਿੰਮਾ ਕੀਤੀ ਗਈ ਹੈ, ਛਾਂਦੋਗਯ ਉਪਨਿਖ਼ਦ ਵਿਚ ਪ੍ਰਪਾਠਕ ੧ ਖੰਡ ੬ ਪ੍ਰਵਾਕ ੬ ਐਉਂ ਹੈ:–

"ਅਥ ਯਦੇਵੈਤਦਾਦਿਤਯਸਯ ਸ਼ੁਕ੍ਲੰ ਭਾ: ਸੈਵ ਸਾ੍ਂਥ ਯੰਨੀਲੰ ਪਰ: ਕ੍ਰਿਖ਼ਣੰ ਤਦਮਸ੍ਤੁਸ੍ਯਾਮ। ਅਥ ਯ ਏਸ਼ੋ੍ਂ ਨ੍ਤਰਾਦਿਤ੍ਯੇ ਹਿਰ੍ਣ੍ਮਯ: ਪੁਰੁਸ਼ੋ ਦ੍ਰਿਸ਼੍ਯਤੇ ਹਿਰਣ੍ਯ ਸ਼ਮਸ਼੍ਰਿਹਿਰ੍ਣ੍ਯਕੇਸ਼ ਆਪ੍ਰਣਖਾਤ੍ ਸਰ੍ਵ ਏਵ ਸੁਵਰ੍ਣ:॥"

(ਅੰਤਰਾਦਿਤ੍ਯੇ) ਇਸ ਦ੍ਰਿਸ਼ਟਮਾਨ ਜਗਤ ਵਿਚ (ਹਿਰ੍ਣ੍ਮਯ:) ਨੂਰਾਨੀ (ਪੁਰੁਸ਼ੋ) ਪ੍ਰਮਾਤਮਾਂ (ਦ੍ਰਿਸ਼ਯਤੇ) ਦਿਖਾਈ ਦੇਂਦਾ ਹੈ (ਹਿਰ੍ਣ੍ਯਸ਼ਮਸ਼੍ਰੂ) ਜਿਸ ਦੀਆਂ ਦਾੜ੍ਹੀ ਤੇ ਮੁੱਛਾਂ ਸੁਨਹਿਰੀ ਰੰਗ ਦੀਆਂ ਹਨ ਤੇ (ਹਿਰ੍ਣ੍ਯਕੇਸ਼) ਸੁਨਹਿਰੀ ਰੰਗ ਦੇ ਕੇਸ਼ ਹਨ।

ਮਨੁੱਸਿੰਮ੍ਰਤੀ ੪–੮੩ ਵਿਚ ਕੇਸ਼ਾਂ ਤੋਂ ਫੜਨਾ ਵਰਜਤ ਦੱਸਿਆ ਹੈ। ੮–੨੮੩ ਵਿੱਚ ਲਿਖਿਆ ਹੈ ਕਿ ਕੇਸ਼ਾਂ ਤੋਂ ਫੜਨ ਵਾਲੇ ਦੇ ਦੋਨੋਂ ਹੱਥ ਬਿਨਾ ਕਿਸੇ ਵਿਚਾਰ ਦੇ ਕਟਵਾ ਦਿਤੇ ਜਾਣ। ੭–੯੧ ਵਿਚ ਸਿਪਾਹੀਆਂ ਦੇ ਕੇਸ਼ ਹੋਣੇ ਮੰਨਿਆ ਹੈ। ੬–੨ ਵਿਚ ਗ੍ਰਹਸਤੀਆਂ ਦਾ ਕੇਸ਼ਾਧਾਰੀ ਹੋਣਾ ਮੰਨਿਆ ਹੈ। ੬–੬ ਵਿਚ ਲਿਖਿਆ ਹੈ ਕਿ ਬਾਨਪ੍ਰਸਤੀ ਜ਼ਰੂਰੀ ਕੇਸ਼ ਰਖਣ। ਇਸੇਤ੍ਰਾਂ ਵੇਦ ਉਪਨਿਖ਼ਦਾਂ ਸਿੰਮ੍ਰਤੀਆਂ ਤੇ ਪੁਰਾਣਾਂ ਵਿਚ ਕੇਸ਼ਾਂ ਦਾ ਰਖਣਾ ਜ਼ਰੂਰੀ ਦੱਸਿਆ ਗਿਆ ਹੈ ਤੇ ਕੇਸ਼ਾਂ ਦਾ ਕਤਲ ਕਰਾਉਣਾ ਮੌਤ ਦੀ ਸਜ਼ਾ ਬਰਾਬਰ ਕਰਾਰ ਦਿੱਤਾ ਗਿਆ ਹੈ।

ਆਦਿ ਵੇਦ ਤਿੰਨ ਹਨ। ਮੰਨੁਸਿੰਮ੍ਰਤੀ ਤੇ ਗੀਤਾ ਵਿਚ ਵੇਦ ਤਿੰਨ ਦੱਸੇ ਹਨ, ਇਸੇ ਤਰ੍ਹਾਂ ਪੁਰਾਤਨ ਕਿਸੇ ਕਿਸੇ ਸ਼ਾਸਤ੍ਰ ਵਿਚ ਬੀ ਤ੍ਰਿੰਨ ਹੀ ਹਨ, ਤ੍ਰਿੰਨਾਂ ਵਿਚ ਕੇਸ਼ ਜਾਨ ਬਰਾਬਰ ਪ੍ਰਿਯ ਦੱਸੇ ਹਨ। ਅਥਰਵ ਵੇਦ ਬਹੁਤ ਪਿਛੋਂ ਦੀ ਸ਼ੈ ਹੈ। ਉਸ ਦੇ ਵਿਚ ਵੀ ਕੇਸਾਂ ਦੇ ਵਧਣ, ਪੱਕੇ ਹੋਣ, ਅਨਭੁਰ ਹੋਣ ਤੇ ਕਾਲੇ ਹੋਣ ਲਈ ਪ੍ਰਾਰਥਨਾਂ ਹਨ, ਪਰ ਇਸ ਵਿਚ ਕੇਵਲ ਇਕ ਮੰਤ੍ਰ ("ਯੋਨਾ ਵਪਤ੍ ਸਵਿਤਾ ਛੁਰੇਣ ਸੋਮਸਯ ਰਾਜ੍ਞੋ ਵਰੁਣਸਯ ਵਿਦ੍ਵਾਨ। ਤੇਨ ਬ੍ਰਹ੍ਮਾਣੇ ਵਪਤੇ

[ਬਾਕੀ ਟੁਕ ਤੇ ਅਗਲੇ ਪੰਨੇ ਦੇ ਹੇਠ

*ਵਿਸ਼ੇਸ਼ ਲਈ ਵੇਖੋ:–ਰਿਗ ੬–੫੫–੨, ੩੮–੪੧–੯, ੩–੪੫–੧, ੫–੭–੭, ੫–੮–੨, ੩–੧੪–੧, ੩–੧੭–੧, ੮–੧੪–੧, ੬–੧੫–੧, ੪੪–੧੬੪–੧, ੬–੨–੩, ਆਦਿਕ। ਯਜੁਰ–੨੫–੩, ੨੦–੧, ੧੬–੨੯, ੧੬–੬੯, ੧੬–੧੦, ੧੧–੫੬, ੧੬–੪੦, ੪੩, ੨੦–੫, ੨੦–੫੩, ਸ਼ਾਮ–੩–੨–੮–੨, ੧–੯–੧–੧੮ ਅਥਰਵ–੬–੧੩੭–੧, ੧੧–੫–੬, ੧੯–੩੨–੨, ੧੯–੬–੧, ੧–੨੮–੪, ੬–੯–੧, ੬–੧੩੬–੨, ੬–੧੩੭–੨, ੬–੧੩੭–੩, ੧੪–੨–੬੮, ੧੧–੮–੧੧, ੧੧–੮–੧੨ ਆਦਿ।

ਪਾਵਨ। ਹਮ ਤੋ ਨਿਸ਼ਚੈ ਪੰਥ ਚਲਾਵਨਿ ॥੨੭॥ ਦੋਹਰਾ॥ ਕਿਰਤ ਕਰਤਿ ਚਾਰਹੁੰ ਬਰਨ ਬਨਿ ਤੁਰਕਨ ਤੇ ਦੀਨ ॥ ਤਿਨ ਕੋ ਪਾਹੁਲ ਦੇਹਿ ਹਮ

(ਪਿਛਲੇ ਪੰਨੇ ਦੀ ਬਾਕੀ ਟੂਕ ਇਹ ਹੈ)

ਦਮਸਜ ਗੋਮਾਨਸ਼ਵਾਨਯਮਸ੍ਮ ਪ੍ਰਜਾਵਾਨ"। [ਅਥਰਵ ਕਾਂਡ ੬ ਸੂਕਤ ੬੮ ਮੰਃ ੩।]) ਆਯਾ ਹੈ, ਜਿਸ ਵਿਚ ਜ਼ਿਕਰੋ ਹੈ ਕਿ ਇਸ ਬਾਲ ਦੇ ਕੇਸ਼ ਸੋਮਰਾਜਾ ਵਾਂਙੂ ਮੁੰਨੇ।

'ਸੋਮ ਰਾਜ' ਬਾਬਤ ਜ਼ਿਕਰ ਹੈ (ਦੇਖੋ ਹਿੰਦੂ ਕਲਾਸੀਕਲ ਡਿਕਸ਼ਨਰੀ) ਕਿ ਉਸ ਨੇ ਬ੍ਰਹਸਪਤੀ ਦੀ ਤੀਵੀਂ ਕੱਢੀ ਸੀ, ਤਿਵੇਂ 'ਉਤਸਾ' ਨਾਮ ਦੇ ਬ੍ਰਹਮਨ ਦੀ ਭੱਦ੍ਰਾ ਨਾਮੇ ਤੀਵੀਂ ਵਰਨ ਦੇਵ ਨੇ ਕੱਢੀ ਸੀ। ਤਦੋਂ ਪ੍ਰਾਈ ਤੀਵੀਂ ਕੱਢਣ ਵਾਲੇ ਨੂੰ ਜੀਉਂਦਾ ਫੂਕਦੇ ਸਨ (ਦੇਖੋ ਮੰਨੂ ਅਃ ੮, ਮੰਃ ੩੭੨)ਃ—ਪੁਮਾਂਸੰ ਦਾਹਯੇਤ੍ਪਾਪੰ ਸ਼ਯਨੇ ਤਪ੍ਤ ਆਯਸੇ। ਅਭ੍ਯਾਦਧ੍ਯੁਸ਼੍ਚ ਕਾਸ਼੍ਠਾਨਿ ਤਤ੍ਰ ਦਹ੍ਯੇਤ ਪਾਪ ਕ੍ਰਿਤ੍" ਸੋ ਸੋਮਰਾਜ ਤੇ ਵਰਨਦੇਵ ਨੂੰ ਇਹ ਸਜ਼ਾ ਮਿਲਨੀ ਸੀ। ਬ੍ਰਹਮਣ ਹੋਣ ਕਰਕੇ ਕੇਸ਼ ਕਤਲ ਦੀ ਸਜ਼ਾ ਮਿਲੀ ਕਿਉਂਕਿ ਬ੍ਰਹਮਣ ਨੂੰ ਫਾਂਸੀ ਦੀ ਥਾਵੇਂ ਇਹ ਸਜ਼ਾ ਮਿਲਦੀ ਸੀ। ਯਥਾਃ—"ਮੌਣ੍ਡ੍ਯੰ ਪ੍ਰਾਣਾਂਤਿ ਕੋ ਦੰਡੋ ਬ੍ਰਾਹਮਣਸ੍ਯ ਵਿਧੀਯਤੇ। ਇਤਰੇਸ਼ਾਂਤੁ ਵਰ੍ਣਾਨਾਂ ਦੰਡਃ ਪ੍ਰਾਣਾਂਤਿ ਕੋ ਭਵੇਤ੍" [ਅਃ ੮ ਮੰਃ ੩੭੯]। ਅਰਥਾਤ—ਬ੍ਰਾਹਮਣ ਦਾ ਸਿਰ ਮੁੰਨਣਾਂ ਹੀ ਉਸ ਦਾ ਕਤਲ ਕਰਨਾ ਮੰਨਿਆਂ ਹੈ, ਦੂਜੇ ਵਰਣਾਂ ਦਾ ਕਤਲ ਕਰਨਾ ਮਾਰਨਾ ਹੀ ਹੈ। ਸੋ ਅਥਰਵ ਵੇਦ ਵਿਚ ਜੋ ਪ੍ਰਮਾਣ ਆਯਾ ਹੈ ਇਨ੍ਹਾਂ ਅਪ੍ਰਾਧੀਆਂ ਦੇ ਅਪ੍ਰਾਧ ਵਿਚ ਕਟੇ ਗਏ ਕੇਸ਼ਾਂ ਦਾ ਪ੍ਰਮਾਣ ਹੈ।

ਜਾਪਦਾ ਹੈ ਕਿ ਇਕ ਤਾਂ ਇਸ ਪ੍ਰਕਾਰ ਸਜ਼ਾਵਾਂ ਵਿਚ ਕੇਸ਼ ਹੀਨ ਹੋਏ ਲੋਕਾਂ ਤੇ ਉਨ੍ਹਾਂ ਦੀ ਉਲਾਦ ਤੋਂ ਇਹ ਭੈੜੀ ਰਵਸ਼ ਟੁਰੀ, ਦੂਜਾ ਪਤਾ ਕਵੀ ਜੀ* ਨੇ ਦਿੱਤਾ ਹੈ। ਨੰਦ ਖਾਨਦਾਨ ਦਾ ਮਗਧ ਵਿਚ ਰਾਜ ਚੰਦ੍ ਗੁਪਤ ਤੋਂ ਪਹਿਲੇ ਨੱਵੇ ਇਕਾਨਵੇਂ ਬਰਸ ਤਕ ਰਿਹਾ ਹੈ। ਇਨ੍ਹਾਂ ਨੰਦਾਂ ਦੀ ਹੀ ਸਮਾਪਤੀ ਤੇ ਚੰਦ੍ ਗੁਪਤ ਮੋਰਯ ਨੇ ਰਾਜ ਸਾਂਭਿਆ ਸੀ।

ਬੁੱਧ ਜੀ ਕੇਸ਼ਾਧਾਰੀ ਸਨ, ਪਰ ਉਨ੍ਹਾਂ ਦੇ ਭਿੱਖੁ ਤਮਾਗ ਦੇ ਬਹੁਤੇ ਜੋਸ਼ ਵਿਚ ਤੇ ਸਰੀਰਕ ਖ਼ੂਬਸੂਰਤੀ ਨੂੰ ਖਰਾਬ ਕਰਨ ਲਈ (ਇਸੇ ਤਰ੍ਹਾਂ ਜੈਨੀ ਭਿੱਖੂ) ਸਿਰ ਮੁੰਨਣ ਲਗ ਪਏ ਸੇ। ਇਥੋਂ ਰੀਸ ਵਧਦੀ ਗਈ। ਨੰਦ ਰਾਜਿਆਂ ਵਿਚੋਂ ਕਿਸੇ ਦਾ ਬ੍ਰਹਮਣਾਂ ਨੂੰ ਰਿਸ਼ਵਤ ਦੇਕੇ ਮੁੰਡਨ ਦੇ ਸਲੋਕ ਰਚਵਾਉਣੇ, ਸ਼ਾਸਤ੍ਰਾਂ ਵਿਚ ਆਖੇਪ ਕਰਵਾਉਣੇ ਤੇ ਉਨ੍ਹਾਂ ਨੂੰ ਬਲਹੀਨ ਕਰਨ ਵਾਸਤੇ ਲਾਲਚ ਨਾਲ ਕੇਸ਼ ਹੀਨ ਕਰਨਾ, ਇਹ ਪਤਾ ਕਵੀ ਜੀ ਨੇ ਉਪਰ ਦਿੱਤਾ ਹੈ। ਇਹ ਰਾਜੇ ਉਂਵ ਭੀ ਸ਼ੂਦਰ ਮੰਨੇ ਜਾਂਦੇ ਸਨ ਤੇ ਇਹ ਕੋਈ ਚਾਲ ਹਿੰਦੂਆਂ ਨੂੰ ਪਤਿਤ ਕਰਨ ਦੀ ਇਨ੍ਹਾਂ ਨੇ ਵਰਤੀ ਦਾ ਪਤਾ ਕਵੀ ਜੀ ਨੇ ਦਿਤਾ ਹੈ। ਵਿਸ਼ਨੂੰ ਪੁਰਾਣ ਵਿਚ 'ਮਹਾਂ ਪਦਮ ਨੰਦ' ਖਤ੍ਰੀਆਂ ਦਾ ਨਾਸ਼ ਕਰਤਾ ਲਿਖਿਆ ਹੈ। ਬੋਧ ਤੇ ਜੈਨ ਗ੍ਰੰਥਾਂ ਵਿਚ ਭੀ 'ਮਹਾਂ ਪਦਮ ਨੰਦ' ਨੂੰ ਨੀਚ ਕੁਲ ਦਾ ਮੰਨਿਆ ਹੈ।

ਇਸੇ੍ਹਵੀਂ ਇਬ੍ਰਾਨੀ ਤੇ ਇਸਲਾਮ ਦੇ ਪੈਗ਼ੰਬਰ ਤੇ ਈਸਾ ਜੀ ਕੇਸ਼ਾਧਾਰੀ ਸਨ। ਕੇਸ਼ਾਂ ਦੇ ਬਲ-ਦਾਤਾ ਹੋਣ ਦਾ ਜ਼ਿਕਰ ਪੁਰਾਣੇ ਅਹਦਨਾਮੇ ਵਿਚ ਹੈ। ਵਿਸ਼ੇਸ਼ ਲਈ ਦੇਖੋ ਕਾਜ਼ੀਯੰ, ਬਾਬ੧-੩ਤੋਂ੧੬।

*ਕਵੀ ਜੀ ਨੇ ਅੱਗੇ ਜਾਕੇ ਔਨ੧ ਅੰਸੂ ੪੭ ਵਿਚ ਵੀ ਕੇਸ਼ਾਂ ਬਾਬਤ ਖੋਲ੍ਹਕੇ ਲਿਖਿਆ ਹੈ।

ਛਿਤਪਤਿ ਕਰਹਿਂ ਪ੍ਰਬੀਨ ॥ ੨੮ ॥ ਚੌਪਈ ॥ ਸ਼ੁਭ ਕ੍ਰਿਤ ਬਿਨ ਬਲ ਹੀਨ ਅਨਾਥਾ।ਹਮ ਧਰਿ ਤਿਨ ਮਾਥੇ ਪਰ ਹਾਥਾ।ਤੁਰਕਨਕੋ ਦੇਂ ਤੁਰਤ ਤੁਰਾਈ[1]। ਮੁਗ਼ਲ ਚਮੂੰ ਦੇਂ ਗਰਦ ਮਿਲਾਈ ॥ ੨੯ ॥ ਸਿਵਕਾ ਘੋਰੇ ਗਜ ਅੰਬਾਰੀ। ਤੰਬੂ, ਡੇਰਿ, ਦਮਾਮੇ ਭਾਰੀ। ਰੂਪਾ, ਕੰਚਨ, ਬੱਜ੍ਰ[2] ਖਜਾਨਾ। ਰਾਜ ਸਾਜ ਔਰੇ ਬਿਧਿ ਨਾਨਾ ॥੩੦॥ ਹੁਕਮ ਚਲਤਿ ਹੈ ਜਹਿਂ ਕਹਿਂ ਜਿਨ ਕੋ। ਖੋਜਸੋ ਖੋਜ ਨ ਪਾਵਹਿ ਤਿਨ ਕੋ*'। ਭੀਮਚੰਦ ਸੁਨਿ ਮਨਿ ਅਚੰਭਾ। ਕਹਨਿ ਲਗੇ 'ਇਹ ਬਾਤ ਅਸੰਭਾ[3] ॥ ੩੧ ॥ ਇਕ ਇਕ ਛਾਂਗ ਲੇਤਿ ਇਕ ਖਾਹੀ[4]। ਵੇਤੇ ਸ਼ਸਤ੍ਰਨਿ ਵਿੰਦਯਾ ਮਾਂਹੀ। ਬਲ ਦੀਰਘ ਅਰੁ ਬੁੱਧਿ ਮਹਾਨੇ। ਰਾਜ ਸਾਜ ਗਿਨਤੀ ਨਹਿਂ ਜਾਨੇ[5]॥੩੨॥ਬਾਜ ਸਮਾਨ[6] ਜੁੱਧ ਮਹਿਂ ਮਾਨੀ। ਚਤੁਰ ਬਰਨ ਚਟਕਾ ਸਮ ਜਾਨੀ[7]। ਤਿਨ ਤੇ ਸੋ ਕਿਮ ਦੇਹੁ ਤੁਰਾਈ ? ਇਹ ਨਿਸ਼ਚੈ ਹਮ ਮਨ ਨਹਿਂ ਆਈ'॥ ੩੩ ॥ ਸੁਨਿ ਰਾਜਨ ਤੇ ਪ੍ਰਭੂ ਬਤਾਵਹਿਂ। 'ਹਮ ਚਿਰੀਅਨਿ ਤੇ ਬਾਜ ਤੁਰਾਵਹਿਂ।ਜਿਮ ਸ਼੍ਰੀ ਰਾਮਚੰਦ ਜਗ ਹੋਏ। ਕਥਾ ਲਖਹਿ ਤਿਨ ਕੀ ਸਭਿ ਕੋਏ ॥੩੪ ॥ ਬਨਚਰ ਬਾਨਰ[8] ਕਸ਼ਾ ਤੁਛ ਜਾਤੀ। ਸੋ ਬਟੋਰ ਕਰਿ[9] ਅਧਿਕ ਜਮਾਤੀ। ਤੀਨਲੋਕ ਪਤਿ ਰਾਵਨ ਭਾਰੇ। ਜਿਸ ਤੇ ਸਰਬ ਸੁਰਾਸੁਰ ਹਾਰੇ ॥ ੩੫ ॥ ਤਿਨ ਬਾਨਰ ਤੇ ਨਾਸ਼ ਕਰਾਯੋ। ਬਿਨਾ ਬਿਲਮ ਦਲ ਯੁਕਤ ਖਪਾਯੋ।ਤਿਮ ਹਮ ਧਰਿ ਰੰਕਨ ਸਿਰ ਹਾਥਾ। ਪਾਹੁਲ ਦੇਹਿਂ ਤੇਜ ਕੇ ਸਾਥਾ ॥ ੩੬ ॥ ਸ਼ਸਤ੍ਰ ਗਹਾਇ ਅਨੇਕ ਪ੍ਰਕਾਰਾ। ਦੇਂ ਉਤਸਾਹ ਜੰਗ ਕੋ ਭਾਰਾ।ਅਬਿ ਅਵਨੀਪਤਿ ਤੁਰਕ ਬਡੇਰਾ। ਤਿਸ ਕੋ ਮੰਗ ਬਧਾਵੈਂ ਬੈਰਾ ॥ ੩੭ ॥ ਲਰਹਿਂ ਮਰਹਿਂ ਮਾਰਹਿਂ ਤੁਰਕਾਨੇ। ਕੋਤਿਕ ਬਾਸੁਰ ਮਹਿਂ ਕਰਿ ਹਾਨੇ। ਵਧਹਿ ਖਾਲਸਾ ਪਾਵਹਿ ਰਾਜੂ। ਹੁਇ ਅਵਨੀਸ਼ਨਿ ਕੇਰ[10] ਸਮਾਜੂ ॥੩੮ ॥ ਜੋ ਅਬਿ ਮਰਦ ਗਰਦ ਮਿਲ ਜੈ ਹੈਂ। ਸਿੰਘ ਸੂਰਮੇ ਜਗ ਬਿਦਤੈ ਹੈਂ। ਤੁਮ ਭੀ ਤਿਨ ਕੇ ਬਨਹੁ ਅਧੀਨ। ਜੋ ਨ ਬਨਹੁ, ਅਵਨੀ ਲੈਂ ਛੀਨ'॥ ੩੯ ॥ ਭੀਮਚੰਦ ਆਦਿਕ ਸੁਨਿ ਕਰਿਕੈ। ਸਹਿ ਨ ਸਕਹਿਂ ਕਛੁ ਰਿਸ ਉਰ ਧਰਿ ਕੈ। ਕਹਿਤ ਭਏ 'ਹਮ ਤੋ ਨਹਿਂ

[1]ਨਾਸ਼। [2]ਕੀਮਤੀ ਪੱਥਰ ਹੀਰੇ ਆਦਿ। [3]ਅਨਹੋਨੀ। [4]ਇਕ ਇਕ (ਤੁਰਕ) ਇਕ ਇਕ ਬੱਕਰਾ ਖਾ ਜਾਂਦਾ ਹੈ। [5]ਤੁਰਕ ਰਾਜ ਸਾਜ ਦੀ ਗਿਣਤੀ ਤਾਂ ਜਾਣੀ ਹੀ ਨਹੀਂ ਜਾਂਦੀ। [6]ਬਾਜਾਂ ਵਾਂਗ। [7]ਚਿੜੀਆਂ ਵਤ (ਤੁੱਛ) ਜਾਣਦੇ ਹਨ ਚਹੁੰਆਂ ਵਰਨਾਂ ਨੂੰ। [8]ਬਾਂਦਰ। [9]ਇਕੱਠੇ ਕਰਕੇ। [10]ਰਾਜਿਆਂ ਵਰਗਾ। *ਇਸ ਵੇਲੇ ਮੁਗ਼ਲਾਂ ਦੀ ਕੈਸੀ ਸਮਾਪਤੀ ਹੋਈ ਹੈ।

ਮਾਨੈਂ।ਏਸ ਸੁ ਕੇਸ਼ ਕਾਛ ਨਹਿ ਠਾਨੈਂ ॥ ੪੦ । ਆਗੈ ਜਿਮ ਜਾਨਹੁ ਤਿਮ ਕਰਹੁ।ਚਤੁਰ ਬਰਨ ਪਰ ਨਿਜ ਕਰ[1]ਧਰਹੁ[2] । ਸੁਨਿ ਸਤਿਗੁਰ ਬੋਲੇ ਤਿਸ ਕਾਲਾ । 'ਤੁਮਹਿ ਰਾਜ ਕੋ ਮਦ ਗਿਰਪਾਲਾ ॥੪੧॥ ਸਿਖ ਜੋ ਬਨਤਿ ਰਾਜ ਵਧ ਜਾਤੇ ।–ਬਲ ਕਰਿ ਲੀਨਿ–ਕਹਤਿ ਗਰਬਾਤੇ[2]। ਦਯੋ ਗੁਰੂ ਕੋ ਜਾਨ-ਤਿ ਨਾਂਹੀ ।–ਰਾਜ ਪੁਸ਼ਤ ਕੋ–ਮਦ ਚਿਤ ਮਾਂਹੀ[3] ॥ ੪੨ ॥ ਚਾਰਹੁ ਬਰਨ ਰੈਕ ਜੇ ਲੈ ਹੈਂ।ਸਭਿ ਬਿਧਿ ਕੋ ਸਮਾਜ ਬਿਰਧੈ ਹੈ । ਜਾਨੈਂ ਕਹੈਂ–ਗੁਰੂ ਇਹ ਦੀਨੋ । ਗੁਰ ਪ੍ਰਤਾਪ ਬਲ ਤੇ ਹਮ ਲੀਨੋ–॥ ੪੩॥ਜਬਿ ਦੀਨਨਿ ਤੇ ਰਾਜ ਕਰਾਊਂ । ਦੀਨਬੰਧੁ ਗੁਰ ਤਬਿਨ[4] ਕਹਾਊਂ । ਰੈਕਨ ਕੇ ਸਿਰ ਪਰ ਕਰ ਧਾਰੈਂ । ਸ਼੍ਰੀ ਅਸਿਕੇਤੁ ਚਰਨ ਪਰ ਡਾਰੈਂ॥੪੪॥ ਯਾਂਤੇ ਹੋਨਹਾਰ ਤੁਮ ਪੂਰੋ। ਭਲੋ ਆਪਨੋ ਨਾਂਹਿ ਨ ਹੇਰੋ । ਲੇਹਿ ਖਾਲਸਾ ਰਾਜ ਤਿਹਾਰੋ । ਪਛੁਤੈਹਹੁ[5] ਅਬਿ ਨਹੀਂ ਸੰਭਾਰੋ' ॥ ੪੫ ॥ ਇੱਤਆਦਿਕ ਕਹਿਬੋ ਅਰੁ ਸੁਨਿਬੋ । ਭਯੋ ਭਲੇ, ਤੱਦਅਪਿ ਨਹਿ ਮਨਿਬੋ[6]।ਕਿਤਿਕ ਸਮੈਂ ਦਰਸ਼ਨ ਕੋ ਕਰਨੋ।ਪੁਨ ਕਰ ਜੋਰਿ ਉਠਨਿ ਚਿਤ ਧਰਨੋ ॥ ੪੬ ॥ ਬੰਦਨ ਕਰਿ ਗਮਨੇ ਨਿਜ ਡੇਰੇ । ਕਰਤਿ ਬਿਚਾਰਨਿ–ਬਚਨ ਬਡੇਰੇ।ਰੰਗ ਅਜਾਇਬ ਕੀ ਕਰਿ ਬਾਤਿ[7]।ਭਯੋ ਗੁਰੂ ਕੁਛ ਔਰੇਭਾਂਤਿ[8]–॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸੈਲ ਪਤਨ' ਪ੍ਰਸੰਗ ਬਰਨਨੰ ਤ੍ਰਯੋਦਸ਼ਮੋਂ ਅੰਸੂ ॥ ੧੩ ॥

੧੪. [ਮਸੰਦਾਂ ਦੇ ਖੋਟ । ਦੇਤੇ] ।

ਦੋਹਰਾ ॥ ਜਥਾ ਧਨੀ ਨਿਜ ਦਰਬ ਕੋ ਸਾਧਨ ਸੋਧਨ ਕੀਨ[9]।ਘਾਟ ਬਾਢਕੋ ਸਮੁਝਿ ਕੈ ਕਹੂੰ ਲੀਨ ਕਹੂੰ ਦੀਨ ॥੧॥ਚੌਪਈ॥ਤਜੋਂ ਕਲਗ਼ੀਧਰ ਲਗਹਿੰ ਸੰਭਾਰਨਿ।ਸੰਗਤਿ ਚਹੁੰ ਦਿਸ਼ਿ ਕੀ ਜਿਸ ਪਾਰ ਨ[10]। ਕਾਰਦਾਰ ਲਖਿ ਬਡੇ ਮਸੰਦ*।ਇਨ ਪੀਛੇ ਸਗਰੇ ਸਿਖ ਬ੍ਰਿੰਦ॥੨॥ਲਿਖੇ ਹੁਕਮਨਾਮੇਸਭਿ ਥਾਨ। 'ਪਰਬ ਬਸੋਏ ਕੋ ਬਡ ਜਾਨਿ । ਸ਼ਭਿ ਆਵਹਿੰ ਸਤਿਗੁਰ ਕੇ ਦਰਸ਼ਨ। ਸੰਗ ਸੰਗਤਾਂ ਲੈ ਮਸੰਦ ਗਨ' ॥੩॥ ਦੇਸ਼ ਬਿਦੇਸ਼ਨਿ ਲਿਖੇ ਪਠਾਏ। ਸਭਿ-ਹਿਨਿ ਕੋ ਗੁਰ ਹੁਕਮ ਸੁਨਾਏ । ਸੁਨਿ ਸਿੱਖਨ ਕੈ ਹਰਖ ਸੁ ਹੋਏ । 'ਗੁਰ

[1]ਹੱਥ । [2]ਬਲ ਕਰਕੇ ਲਿਆ ਹੈ ਇਹ ਹੰਕਾਰੀ ਹੋਕੇ ਤੁਸਾਂ ਕਹਿਣਾ ਸੀ । [3]ਪੁਸ਼ਤਾਂ ਤੋਂ ਰਾਜੇ ਹਾਂ ਇਸ ਗਲ ਦਾ ਮਦ ਹੈ । [4]ਤਿਸ ਦਿਨ । [5]ਪਛਤਾਓਗੇ । [6]ਤਦ ਬੀ ਨਾ ਮੰਨੇ । [7]ਭਾਵ,ਗੁਰੂ ਜੀ ਉਚੇ ਉਚੇ ਫਾਕ ਤੇ ਅਸਚਰਜ ਰੰਗ ਦੀਆਂ ਗਲਾਂ ਕਰਦੇ ਹਨ । [8]ਹੋਰ ਹੀ ਤਰ੍ਹਾਂ ਦਾ ਗੁਰੂ ਦਾ(ਸੁਭਾਵ) ਹੋ ਗਿਆ ਹੈ । [9](ਇਧਰ ਉਧਰ) ਸੋਧ ਸਾਧ ਕਰਦਾ ਹੈ ਭਾਵ ਚੰਗੀਤਰ੍ਹਾਂ ਵਿਚਾਰਦਾ ਹੈ। [10]ਜਿਸ ਦਾ ਪਾਰ (ਅੰਤ) ਨਹੀਂ । *ਪਾਃ ਬੜ ਲਗੇ ਮਸੰਦ ।

ਦਰਸ਼ਹਿ ਜਬਿ ਦਿਵਸ ਬਸੋਏ' ॥੪॥ ਕਰਤਿ ਪ੍ਰਤੀਖਨਿ ਸੋ ਦਿਨ ਆਵਾ। ਚਲਿਬੇ ਹਿਤ ਸਭਿ ਮਨ ਲਲਚਾਵਾ।ਨਿਜ ਨਿਜ ਸੈਗ ਸੈਗਤਾਂ ਬ੍ਰਿੰਦ।ਮਗ ਅਨੰਦਪੁਰਿ ਚਲੇ ਮਸੰਦ ॥ ੫ ॥ ਅਧਿਕ ਦਰਬ ਨਿਜ ਗ੍ਰਿਹਿ ਪਹੁੰਚਾਏ। ਦੇਨਿ ਹੇਤੁ ਗੁਰ ਅਲਪ ਸੁ ਲਯਾਏ। ਆਪਸ ਮਹਿੰ ਮਸੰਦ ਮਿਲਿ ਗਏ। ਚੋਰ ਚੋਰ ਸਭਿ ਇਕਠੇ ਭਏ ॥ ੬ ॥ ਨਹੀਂ ਤ੍ਰਾਸ ਗੁਰ ਕੋ ਉਰ ਧਰੈਂ। –ਹਮਰੇ ਬਿਨ ਬੈਠੇ ਕਯਾ ਕਰੈਂ[1]। ਦਰਬ ਸਕੇਲਹਿੰ ਹਮ ਫਿਰਿ ਸਾਰੇ। ਅਰਪਹਿੰ ਗੁਰ ਕੇ ਜਾਇ ਅਗਾਰੇ–॥ ੭ ॥ ਮੋਹ ਮਹਾਂ ਮਨ ਧਾਰਯੋ ਭਰਮ[2]। ਭਰਮ ਭਯੋ ਤਬਿ ਨਾਸ਼ਯੋ ਧਰਮ। ਧਰਮ ਛੁਟੇ ਬੇਮੁਖ ਹੁਇ ਗਏ। ਲੋਕ ਪਰਲੋਕ ਨਾਸ਼ ਸੁਖ ਕਏ[3]॥੮॥ਕਾਲ ਕਰਮ ਕੋ ਮੇਟ ਨ ਸਾਕੇ।ਆਨ ਨਰਨਿ ਜਿਮ ਗੁਰ ਕੋ ਤਾਕੇ[4]। ਅੰਤਰਯਾਮੀ ਨੋ ਸਭਿ ਜਾਨਯੋ ।–ਦਰਬ ਮਸੰਦਨਿ ਮਨ ਬਿਰਮਾਨਯੋਂ ॥ ੯ ॥ ਮਮ ਸੈਗਤਿ ਕੋ ਸੰਕਟ ਦੇਤਿ। ਜਨੋਂ ਕਨੋਂ ਕਰਿ ਧਨ ਕੋ ਹਿਰਿ ਲੇਤਿ। ਮੋ ਬਿਨ ਰੱਛਕ ਤਿਨਹੁੰ ਨ ਕੋਈ। ਗਰਬ ਮਸੰਦਨਿ ਕੇ ਬਡ ਹੋਈ ॥੧੦॥ ਸਭਿ ਸੈਗਤਿ ਇਨ ਕੇ ਅਨੁਸਾਰੀ। ਫੇਰ ਦੇਤਿ ਮਨ ਕੁਟਿਲ ਕੁਚਾਰੀ। ਤਊ ਨ ਦੋਸ਼ ਸੈਗਤਾਂ ਕੇਰਾਏ ਮੂਰਖ ਲੋਭੀ ਧਨ ਹੇਰਿ ॥੧੧ ॥ ਬਾਕ ਕਰਯੋ ਸਪਤਮ ਪਤਿਸ਼ਾਹੂ। 'ਗੁਰ ਜਹਾਜ ਛੁਟਯੋ ਬਹੁ ਰਾਹੂ[5]'। ਸੋ ਅਬਿ ਬਚਨ ਬਿਦਤ ਹੀ ਭਯੋ।ਆਪ ਆਪ ਕੋ ਮਗ ਸਭਿ ਲਯੋ ॥੧੨॥ਸਗਰੀ ਸੈਗਤਿ ਹਮਰੇ ਸ਼ਰਨੀ। ਉਚਿਤ ਰੱਛ ਤਿਸ ਕੀ ਹਮ-ਕਰਨੀ।ਛੁਟਯੋ ਜਹਾਜ ਕਰੋਂ ਇਕ ਥਾਇ। ਦੁਰਬੁੱਧਿਨਿ ਕੋ ਦੇਉਂ ਸਜ਼ਾਇ ॥੧੩॥ਨਹੀਂ ਅਵਸਥਾ[6] ਮੇਰੀ ਜਾਨੈਂ।ਜਿਮ ਚਾਹਤਿ ਤਿਮ ਕਰੈਂ, ਬਖਾਨੈਂ। ਗੁਰ ਕੋ ਭੈ ਤਜਿ ਕਰਹਿੰ ਅਨਾਦਰ। ਆਪ ਪੂਜਾਵਹਿੰ[7] ਸੈਗਤਿ ਸਾਦਰ– ॥ ੧੪ ॥ ਇੱਤਯਾਦਿਕ ਗੁਰ ਬਹੁਤ ਬਿਚਾਰੈਂ ।–ਬਧੇ ਮਸੰਦਨਿ ਗਰਬ ਪ੍ਰਹਾਰੈਂ । ਪਾਤਿਸ਼ਾਹ ਜਿਮ ਛੋਟਾ ਹੋਇ । ਮੂਢ ਬਿਅਦਬੀ ਕਰਿ ਹੈਂ ਸੋਇ ॥ ੧੫॥ ਦਰਬ ਲੋਭ ਤੇ ਰਿਦੇ ਹੰਕਾਰੇ। ਧਰਮ ਅਧਰਮ ਨ ਕਛੂ ਬਿਚਾਰੇਂ–। ਚਿਤ ਚਿਤਵਤਿ ਨਿਤ ਸਤਿਗੁਰ ਪੂਰੇ ।–ਇਹ ਕਰਨੋ ਹੈ ਕਾਜ ਜ਼ਰੂਰੇ–॥ ੧੬॥ਦਿਵਸ ਬਸੋਏ ਕੋ ਤਬਿ ਆਯੋ।ਪ੍ਰਭੂ ਵਹਿਰ ਦੀਵਾਨ ਲਗਾਯੋ। ਸੁੰਦਰ

[1](ਗੱਦੀ ਤੇ) ਬੈਠੇ ਸਾਡੇ ਬਿਨਾਂ (ਗੁਰੂ ਜੀ) ਕੀ ਕਰਨਗੇ । [2]ਮਹਾਂ ਮੋਹ ਧਾਰਕੇ (ਮਨ ਵਿਚ) ਭਰਮ ਧਾਰਿਆ । [3]ਦੇ ਸੁਖ ਨਾਸ਼ ਹੋਏ । [4]ਤੱਕਿਆ । [5]ਬਹੁਤਿਆਂ ਥਾਵਾਂ ਤੋਂ । [6]ਵਾਸਤਵ ਰੂਪ । [7]ਆਪਣੀ ਪਜਾ ਕਰਾਉਂਦੇ ਹਨ ।

ਬਹੁ ਬਿਧਿ ਫਰਸ਼ ਕਰਾਯਹੁ। ਗਿਲਮ ਗ਼ਲੀਚੇ ਬਹੁਤ ਛਸਾਯਹੁ ॥ ੧੭ ॥ ਸ਼ਸਤ੍ਰ ਬਸਤ੍ਰ ਨਿਜ ਅੰਗ ਸਜਾਯਹੁ। ਚਾਰੁ ਬਿਭੂਖਨ ਕੋ ਦਿਪਤਾਯਹੁ। ਕੰਚਨ ਰੁਚਿਰ ਪ੍ਰਯੰਕ ਛਸਾਯਹੁ। ਆਸਤਰਨ ਕੋਮਲ ਕਰਿ ਛਾਯਹੁ ॥ ੧੮॥ ਤਾਂ ਪੁਰ ਬੈਠੇ ਪ੍ਰਭੂ ਸੁਹਾਯਹੁ। ਚਾਰੁ ਚਮਰ ਦਿਸ਼ਿ ਦੌਨ ਢੁਰਾਯਹੁ। ਆਨਿ ਆਨਿ ਸੰਗਤ ਦਰਸਾਯਹੁ। ਮਨ ਬਾਂਛਤਿ ਕੋ ਤਤਛਿਨ ਪਾਯਹੁ ॥੧੯॥ਆਵੰਤਿ ਭਏ ਮਸੰਦ ਬਿਲੰਦ। ਮਹਾਂ ਅਨੰਦਤਿ ਗਰਬਤਿ ਬ੍ਰਿੰਦ। ਜਿਨ ਕੋ ਸੰਗ ਸੰਗਤਾ ਗਨ ਹੈਂ। ਗੁਰ ਕੋ ਅਰਪਤਿ ਅਨਗਨ ਧਨ ਹੈਂ॥੨੦॥ ਬਸਤ੍ਰ ਬਿਭੂਖਨ ਚਢੇ ਘਨੇਰੇ। ਸਭਿ ਕੀ ਪੂਜਾ ਲੈ ਤਿਸ ਬੇਰੇ। ਸਕਲ ਉਪਾਇਨ ਕਰਿ ਇਕ ਥਾਈਂ। ਤਿਸ ਕੋ ਹੇਰਤਿ ਗੁਰ ਗੋਸਾਈਂ ॥ ੨੧॥ ਅਗਲੇ ਦਿਵਸ ਮਸੰਦ ਹਕਾਰੇ।ਸਭਿ ਬਿਠਾਇ ਕਰਿ ਬਾਕ ਉਚਾਰੇ। 'ਤੁਮ ਸਗਰੇ ਮੇਰੇ ਹਿਤਕਾਰੀ। ਮਮ ਸੰਗਤ ਤੁਮਰੇ ਅਨੁਸਾਰੀ॥੨੨॥ਦਰਬ ਚਢੌ ਮਮ ਆਗੈ ਥੋਰਾ। ਕਹਹੁ ਕਵਨ ਬਿਧਿ ਕਿਨਹਿ ਬਹੋਰਾ[1]। ਕਿਮ ਪੂਜਾ ਮਹਿੰ ਅਟਕ ਪਰੀ ਹੈ।ਅਲਪ ਚਢੀ,ਨਹਿੰ ਸਮੁਝ ਪਰੀ ਹੈ॥੨੩॥ ਕੋ ਕਾਰਨ ਭਾ ਇਸੈ ਮਝਾਰੀ ? ਬੂਝਤਿ ਹੌਂ ਇਹ ਨਿਕਟ ਤੁਮਾਰੀ'। ਸੁਨਤਿ ਮਸੰਦਨਅਰਜ਼ ਗੁਜ਼ਾਰੀ।ਮਿਲਕਰਿ ਜੇ ਸਭਿ ਹੁਤੇ ਅਗਾਰੀ॥੨੪॥'ਜੋ ਸਿਖ ਹੁਤੇ ਅਧਿਕ ਧਨਵੰਤੇ। ਗੁਰ ਹਿਤ ਬਹੁ ਧਨ ਕੋ ਅਰਪੰਤੇ। ਸੋ ਮਰਿ ਗਏ ਨਹੀਂ ਕੋ ਰਹਨੈ। ਦੇਸ਼ ਬਿਦੇਸ਼ਨਿ ਹਮ ਹੂੰ ਲਹਨੈ ॥੨੫ ॥ ਅਬਿ ਗੁਰਸਿਖ ਗ਼ਰੀਬ ਜਗ ਮਾਂਹੀ। ਕਰਹਿੰ ਜਤਨ ਕੋ ਦਰਬ ਨ ਪਾਹੀਂ।ਤਿਨ ਪਰ ਆਪ ਕਰਹੁ ਅਬਿ ਕਰੁਨਾ। ਸਫਲਹਿ ਤਿਨਹੁ ਜਤਨ ਕਾ ਕਰਨਾ ॥੨੬॥ਧਨੀ ਹੋਇੰ ਤੌ ਬਹੁਤ ਚਢਾਵਹਿੰ। ਸ਼ਕਤਿ ਤੁਮਾਨੀ ਤੇ ਧਨ ਪਾਵਹਿੰ। ਕਰਹੁ ਨ ਕਰੁਨਾ, ਕਾਰਨ ਏਹੀ[2]। ਪੂਜਾ ਅਲਪ ਸਿੱਖ ਇਮ ਦੇਹੀਂ[3] ॥ ੨੭ ॥ ਸੁਨਿ ਗੁਰ ਕਹਹਿੰ 'ਤਜਹੁ ਚਤੁਰਾਈ। ਜਥਾ ਭੇਟ ਪੂਰਬ ਠਹਿਰਾਈ। ਦੇਤਿ ਰਹੋ ਸੋਈ ਅਬਿ ਦੀਜੈ। ਪੂਰਾ ਕਰਹੁ ਨ ਘਾਟਾ ਕੀਜੈ॥੨੮॥ ਫਿਕਰ ਕਰੋ ਜੇਤਾ ਧਨ ਰਹਨੈ। ਸੰਗਤਿ ਨਿਕਟ ਜੁ ਤੁਮ ਨੇ ਲਹਨੈ ਸੋ ਅਬ ਦੇਹੁ,ਲੋਭ ਨਹਿੰ ਧਾਰਹੁ। ਕਹਨੈ ਹਮਾਰੋ ਦ੍ਰਿੜ੍ਹ ਬੀਚਾਰਹੁ' ॥ ੨੯ ॥ ਸੁਨਿ ਮਸੰਦ ਸਤਿਗੁਰ ਤੇ ਆਏ। ਚਿਤਵਤਿ ਚਿੰਤਾ ਰਚਹਿੰ ਉਪਾਏ।–ਕਿਸੀ ਗੁਰੂ ਨੇ ਇਮ ਨਹਿੰ ਕਹਨੈ। ਜੋਤੋ ਦੇਤਿ ਤਿਤੋ ਹੀ ਲਹਨੈ–॥ ੩੦॥ ਕਰਿ ਮਸ਼ਲਤ

[1]ਕਿਸ ਨੇ ਰੋਕਿਆ ਹੈ (ਧਨ)। [2]ਆਪ ਕ੍ਰਿਪਾ ਨਹੀਂ ਕਰਦੇ ਇਹੋ ਹੀ ਕਾਰਨ ਹੈ।

ਸਭਿ ਹੁਇ ਇਕ ਠਾਏ। 'ਚੇਤੋ ਮਹਾਂ ਮਸੰਦ ਸਦਾਏ। ਹੁਤੋ ਮਸੰਦਨਿ ਕੋ ਅਗੁਵਾਏ। ਲੇਨਿ ਦੇਨਿ ਕੀ ਬਹੁ ਬਡਿਆਈ ॥ ੩੧ ॥ ਤਿਸ ਗ੍ਰਿਹ ਸਭਿ ਮਸੰਦ ਚਲਿ ਗਏ। ਨਿਜ ਨਿਜ ਭੇਟ ਅਰਪਤੇ ਭਏ। ਪੁਨ ਗੁਰ ਕੀ ਗਾਥਾ ਸਮੁਝਾਈ। 'ਹਮ ਕੋ ਨਿਸ਼ਠੁਰ ਗਿਰਾ ਅਲਾਈ ॥ ੩੨ ॥ ਕਹੈਂ–ਦਰਬ ਕਰਿ ਦਿਹੁ ਅਬਿ ਪੂਰਾ। ਸੰਗਤਿ ਅਰਪਨੋ ਥੋਰ ਹਦੂਰਾ–। ਹਮ ਸਭਿ ਨੇ ਕਹਿਕੈ ਸਮੁਝਾਏ। ਨਹਿੰ ਮਾਨਹਿੰ, ਕਹਿੰ[1]–ਦਿਹੁ ਧਨ ਲਯਾਏ–॥ ੩੩ ॥ ਤੂੰ ਪਤਿ ਸਕਲ ਮਸੰਦਨਿ ਕੇਰੀ। ਕਰਹੁ ਇਲਾਜ, ਬਨਹੁ ਇਸ ਬੇਰੀ[2]। ਨਾਂਹਿ ਤ ਬਿਗਰ ਪਰੈਂ ਜਿਸ ਕਾਲਾ। ਪੁਨਹਿ ਨ ਬਨਨੋ ਜਾਇ ਰਖਵਾਲਾ' ॥੩੪॥ ਸਰਬ ਮਸੰਦਨਿ ਤੇ ਸੁਨਿ ਚੇਤਾ। ਆਸ੍ਵਾਸਨ ਕਰਿ ਧੀਰਜ ਦੇਤਾ[3]। 'ਬਾਲਕ ਜੁਵਾ ਅਵਸਥਾ ਜੋਇ। ਇਨ ਕੋ ਅਸ ਸੁਭਾਵ ਹੀ ਹੋਇ ॥ ੩੫ ॥ ਜੋ ਮਨ ਉਪਜੈ ਕਹਤਿ ਬਚਨ ਕੋ। ਨਹੀਂ ਬਿਚਾਰਤਿ ਗੁਨ ਅਵਗੁਨ ਕੋ। ਮੈਂ ਤੁਮਰੇ ਹਿਤ ਬਹੁ ਸਮੁਝਾਵਹੁੰ। ਸਭਿਹਿਨਿ ਕੇ ਅਨੁਸਾਰਿ ਬਨਾਵਹੁੰ' ॥ ੩੬ ॥ ਸੁਨਿ ਮਸੰਦ ਸਗਰੇ ਹਰਖਾਏ। ਪਾਇ ਦਿਲਾਸੇ ਕੋ ਸਮੁਦਾਏ। ਅਗਲੇ ਦਿਨ ਚੇਤੋ ਚਲਿ ਗਯੋ। ਕਰਿ ਬੰਦਨ ਕੋ ਬੈਠਤਿ ਭਯੋ ॥ ੩੭ ॥ ਸਤਿਗੁਰ ਸਾਹਿਬ ਸੋਂ ਤਬਿ ਕਹੀ। 'ਸਭਿ ਮਸੰਦ ਤੁਮ ਸੇਵਾ ਗਹੀ। ਦੋਸ਼ ਬਿਦੋਸ਼ਨ ਤੇ ਧਨ ਲਯਾਵੈਂ। ਆਪ ਅਗਾਰੀ ਇਹ ਅਰਪਾਵੈਂ ॥ ੩੮ ॥ ਇਨ ਕੋ ਭੀ ਸਭਿ ਬਿਧਿ ਕੱਲਯਾਨ। ਬਖਸ਼ਤਿ ਹੋ ਤੁਮ ਖਾਨ ਰੁ ਪਾਨ। ਇਨ ਪਰ ਕਰਤਿ ਰਹਹੁ ਨਿਜ ਕਰੁਨਾ। ਬਖਸ਼ਹੁ ਸਦਾ ਰਾਖਿ ਕਰਿ ਸ਼ਰਨਾ ॥ ੩੯ ॥ ਸਰਬ ਗੁਰਨਿ ਕੇ ਆਗਯਾਕਾਰੀ। ਕਰਤੇ ਰਹੇ ਸੇਵ ਕੋ ਭਾਰੀ। ਅਬਿ ਰਾਵਰ ਕੇ ਸਭਿ ਅਨੁਸਾਰੀ। ਜੋ ਆਨਹਿੰ ਸੋ ਦੇਹਿੰ ਅਗਾਰੀ' ॥੪੦॥ ਸੁਨਿ ਚੇਤੋ ਤੇ ਗੁਰ ਬਿਕਸਾਏ। ਕਹਤਿ ਭਏ ਬਚ ਸਹਿਜਸੁਭਾਏ। 'ਸੁਨਿ ਭਾਈ ਚੇਤੋ ! ਇਨ ਬਾਤਾਨ[4]। ਤੂੰ ਮਸੰਦ ਹੈਂ ਬਡੋ ਪੁਰਾਤਨ ॥੪੧॥ ਮੋਹਿ ਮਸੰਦ ਕਰਹਿੰ ਬਿਰਮਾਵਨ। ਇਸ ਬਿਧਿ ਮੁਖ ਤੇ ਕਰਹਿੰ ਬਤਾਵਨਿ:– ਧਨੀ ਸਿੱਖ ਸਗਰੇ ਮਰਿ ਗਏ। ਜੋ ਗ਼ਰੀਬ ਅਬਿ ਜੀਵਤਿ ਭਏ॥੪੨॥ਪੂਰੀ ਕਾਰ ਨਹੀਂ ਕੋ ਦੇਤਿ। ਸਭਿ ਤੇ ਅਲਪ ਜਾਇ ਹਮ ਲੇਤਿ–। ਇਹ ਦੁਰਬਾਕ ਨ ਭਾਵਹਿੰ ਮੋਹੀ। ਮਮ ਸੰਗਤਿ ਨਿਤ ਨਵਤਨ[5] ਹੋਹੀ ॥੪੩॥ਦਿਨ

[1]ਕਹਿੰਦੇ ਹਨ ਗੁਰੂ ਜੀ। [2]ਇਸ ਵੇਲੇ ਬਣੋ (ਪਤ ਸਾਰਿਆਂ ਦੀ ਭਾਵ ਪਤ ਰਖਣ ਵਾਲੇ ਏਣੋ)। [3]ਦਿਲਾਸਾ ਦੇਕੇ ਧੀਰਜ ਦਿੰਦਾ ਹੈ। [4]ਇਨ੍ਹਾਂ ਦੀਆਂ ਗਲਾਂ ਸੁਣ। [5]ਨਵੀਨ ਭਾਵ ਪ੍ਰਫੁੱਲਤ ਦਸ਼ਾ ਵਿੱਚ।

ਪ੍ਰਤਿ ਬਹੁ ਧਨਾਢ ਹੁਇ ਜੈ ਹੈਂ। ਜਿਨ ਕੀ ਸਮਤਾ ਕੋਇ ਨ ਪੈ ਹੈ। ਰਿਦੈ ਲੋਭ, ਬੋਲਹਿਂ ਦੁਰਬੈਨਾ।–ਸੰਗਤਿ ਬਿਖੈ ਧਨੀ ਅਬਿ ਹੈ ਨਾ–॥੪੪॥ਦਰਬ ਲੋਭ ਨੇ ਮਹਾਂ ਦਬਾਏ। ਕਾਰ ਗੁਰੂ ਕੀ ਥੋਰ ਲਿਆਏ। ਧਨ ਪੂਜਾ ਕੋ ਬਹੁਰ ਚੁਰਾਯੋ। ਮਤਿ ਹਤਿ ਹੋਈ, ਸੋ[1] ਇਨ ਖਾਯੋ ॥੪੫॥ ਇਕ ਤੋ ਦੋਸ਼ ਚੁਰਾਵਨਿ ਕੇਰੋ। ਦੁਤੀਏ ਕਰਨੋ ਤ੍ਰਾਸ ਨਹਿਂ ਮੇਰੋ। ਕੂਰ ਬਾਰਤਾ ਕਰਹਿਂ ਸੁਨਾਵਨਿ। ਯਾਂ ਤੇ ਲਖੀਯਤਿ ਇਨ ਕੇ ਭਾਵ ਨ[2]॥ ੪੬॥ ਪੁਨ ਚੇਤੋ ਸਮੁਝਾਵਨਿ ਕਰੈ। [3]ਸਭਿ ਮਸੰਦ ਰਾਵਰਿ ਅਨੁਸਰੈਂ। ਇਨ ਕੋ ਦੇਹੁ ਅਬੈ ਬਡਿਆਈ। ਜਨੋਂ ਸੰਗਤਿ ਮਾਨਹਿ ਸਮੁਦਾਈ॥ ੪੭ ॥ ਬਹੁਰ ਦਰਬ ਕੋ ਲਯਾਇਂ ਘਨੇਰਾ। ਖਰਚ ਸੰਭਾਰਹਿਂ ਗੁਰ ਗ੍ਰਿਹ ਕੇਰਾ। ਨਹੀਂ ਅਨਾਦਰ ਤ੍ਰਾਸ ਦਿਖਾਵਹੁ[4]। ਗੁਰ ਦਯਾਲ ਹੈ ਏਵ ਲਖਾਵਹੁ[5]॥ ੪੮ ॥ ਕਹਨੋ ਗੁਰੂ [6]ਹਮ ਨੇ ਸਭਿ ਜਾਨੀ। ਜਿਮ ਪੱਖੀ ਹੈ ਗਿਰਾ ਬਖਾਨੀ। ਦੋਨਹੁੰ[7] ਦੋਸ਼ ਤੋਹਿ ਮੈਂ ਭਾਰੀ। ਤਿਨ ਕੇ ਸਮ ਤੇਰੀ ਮਤਿ ਮਾਰੀ ॥੪੯॥ ਕਾਰ ਚੁਰਾਵਨਿ ਬੋਲਨਿ ਕੂਰ। ਨ੍ਹਿਭੈ ਹੋਇ ਕਰਿ ਕਹਨਿ ਹਦੂਰ[8]। ਸੁਨਤਿ ਦੁਖਨੋ ਚੇਤਾ ਚਿਤ ਮਾਂਹੀ। ਸ੍ਵਾਮੀ ਮਹਿਂ ਨਿਸ਼ਚਾ ਉਰ ਨਾਂਹੀ[9]:–॥੫੦॥ [10]ਬਾਲ ਬੈਸ ਕੀ ਬੁੱਧਿ ਨ ਧਰੀਅਹਿ।ਹਮ ਸਮ ਕੋ ਇਮ ਨਹੀਂ ਉਚਰੀਅਹਿ।ਸ਼੍ਰੀ ਗੁਰ ਰਾਮ-ਦਾਸ ਤੇ ਆਦਿ। ਰਹੈ ਮਸੰਦ ਕਰਤਿ ਮਿਰਜਾਦ ॥ ੫੧ ॥ ਮਨ ਭਾਵਤਿ ਲਯਾਵਤਿ ਅਰ ਖਰਚਹਿਂ। ਸੰਗਤਿ ਸਗਰੀ ਤਿਨ ਕੋ ਅਰਚਹਿਂ। ਅਬਿ ਲੌ ਨਹੀਂ ਆਪ ਨੇ ਜਾਨੀ। ਧਰਹਿ ਧੀਰ ਸਭਿ ਲੇਹੁ ਪਛਾਨੀ[11] ॥੫੨॥ ਸੁਨਿ ਸਤਿਗੁਰ ਨੇ ਨਿਸ਼ਚੇ ਕਰੇ।–ਧਨ ਤੇ ਅੰਧ ਮਹਾਂ ਮਦ ਭਰੇ। ਸਰਬ ਗੁਰਨਿ ਕੇ ਆਗੇ ਏਹੀ। ਦਰਬ ਚੁਰਾਵਤਿ ਸਦਾ ਰਹੈਹੀ ॥੫੩॥ ਮੁਝ ਕੋ ਬਾਲਿਕ ਬੁੱਧਿ ਪਛਾਨਤਿ। ਸਤਿਗੁਰ ਭੇਦ ਨਹੀਂ ਮਨ ਮਾਨਤਿ। ਉਚਿਤ ਸਜ਼ਾਇ ਮਹਾਂ ਅਪਰਾਧੀ। ਸ਼ਰਧਾ ਕੀ ਨ ਸਾਧਨਾ ਸਾਧੀ[12]–॥ ੫੪ ॥ ਇਮ ਵਿਚਾਰ ਕਰਿ ਤੂਸ਼ਨਿ ਧਾਰੀ। ਅਪਰ ਪ੍ਰਸੰਗਨਿ ਬਾਤ ਉਚਾਰੀ। ਚਹਤਿ ਬਿਨਾਸ਼ਨ ਮੂਢ ਗੁਮਾਨੀ। ਮਹਾਂ ਲੋਭ ਤੇ ਜਿਨ ਮਤਿ ਹਾਨੀ॥੫੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਮਸੰਦਨ' ਪ੍ਰਸੰਗ ਬਰਨਨੰ ਨਾਮ ਚਤੁਰਦਸ਼ਮੋ ਅੰਸੂ ॥ ੧੪ ॥

---

[1]ਭਾਵ ਪੂਜਾ ਦਾ ਧਨ। [2]ਇਸ ਤੋਂ ਜਾਣੀਦਾ ਹੈ ਕਿ ਇਨ੍ਹਾਂ ਦੇ ਸ਼ਰਧਾ ਨਹੀਂ ਹੈ। [3]ਅਨਾਦਰ ਤੇ ਡਰ ਨਾ ਦਿਖਾਵੋ। [4]ਭਾਵ ਧਨ ਦਾ ਚੁਰਾਵਨਾ ਤੇ ਡੈ ਬਿਨਾਂ ਹੋਕੇ ਝੂਠ ਬੋਲਨਾ। [5](ਚੋਰੇ ਦੇ) ਅੰਦਰ ਗੁਰੂ ਜੀ ਤੇ ਭਰੋਸਾ ਨਹੀਂ ਹੈ। [6]ਮਸੰਦ ਕਹਿੰਦਾ ਹੈ। [7]ਸ਼ਰਧਾ ਦੀ ਸਾਧਨਾ ਨਹੀਂ ਸਾਧੀ।

੧੫. [ਚੋਤੇ ਮਸੰਦ ਦਾ ਖੋਟ]।

ਦੋਹਰਾ ॥ ਚਹੁੰਦਿਸ਼ਿ ਸੰਗਤਿ ਦੁਖੀ ਲਖਿ-ਕੂਰ ਮਸੰਦ ਬਿਲੰਦ। ਸ਼ਰਧਾ ਰਹਿਬੇ ਦੇਤਿ ਨਹਿੰ ਲੇ ਧਨ ਤਾੜਤਿ ਮੰਦ* ॥ ੧ ॥ ਚੌਪਈ ॥ ਅਨਿਕ ਪ੍ਰਕਾਰਨਿ ਕੇ ਸਿਖ ਮੇਰੇ।ਘਾਟ ਬਾਢ ਕੋ ਨੀਚ ਉਚੇਰੇ। ਕੋਚਿਤ ਨਿਰਧਨ ਕੋ ਧਨਵਾਨ।ਕੋ ਪ੍ਰੇਮੀ,ਕੋ ਨੇਮੀ ਮਾਨ॥੨॥ਕੋਚਿਤ ਕੋਮਲ ਪਰਉਪਕਾਰੀ। ਕੋਚਿਤ ਅਨਖੀ ਨਹਿੰ ਨ ਸਹਾਰੀ[੧]। ਕੋਚਿਤ ਮੂਰਖ, ਕੋਚਿਤ ਪੰਡਤ। ਗੁਰਮੁਖ ਸਨਮੁਖ,ਪਰਮਤਿ ਖੰਡਤਿ[੨]॥੨॥ਸ਼ਰਧਾ ਦ੍ਰਿਢ, ਅਨ† ਦ੍ਰਿਢਉਰ ਧਾਰੀ[੩]‡। ਕੋ ਕਠੋਰ ਕੋ ਕਰਤਿ ਉਚਾਰੀ। ਬਸੀ ਮਸੰਦਨਿ ਸੰਗਤਿ ਰਹੀ। ਤੌ ਸਿੱਖੀ ਨਿਬਹੈ ਜਗ ਨਹੀਂ॥੪॥ਹਮ ਸ਼ਰੀਰ ਲਗਿ ਗੁਰੂ ਰਹੇ ਹੈਂ। ਸੁਧਿ ਸੰਗਤਿ ਕੀ ਸਦਾ ਲਹੇ ਹੈਂ। ਇਸ ਬਿਧਿ ਹਮਰੇ ਰਹੇ ਪਿਛਾਰੀ[੪]। ਨ੍ਹੈਭੈ ਹੋਇਦੁਖ ਦੇਂ ਪੁਨ ਭਾਰੀ॥੫॥ਇਨ ਤੇ ਸੰਗਤਿਸਰਬ ਛੁਰਾਵੈਂ।ਦੇਂਸਿਖਕਾਰ ਆਪ ਹੀ ਆਵੈਂ[੫]–। ਇਮ ਚਿਤਵਤਿ ਬੀਤਨੋ ਕਿਤ ਕਾਲਾ। ਸਦਾ ਸੰਗਤਾਂ ਆਇਂ ਬਿਸਾਲਾ ॥ ੬ ॥ ਬਡੀ ਮਾਤ ਅਰੁ ਗੁਜਰੀ ਪਾਸ। ਚੋਤੋ ਆਦਿਕ ਕਹਿੰ ਅਰਦਾਸ। §ਗੁਰ ਕੀ ਬੈਸ ਬਾਲ ਬੁਧਿ ਅਹੈ§। ਨਿਠੁਰ ਮਸੰਦਨਿ ਕੋ ਬਚ ਕਹੈਂ ॥੭॥ਜਿਨ ਅਧੀਨ ਹੈ ਸੰਗਤਿ ਸਾਰੀ। ਬਿਗਰਿ ਮਸੰਦ ਸੁ ਦੇਹਿੰ ਬਿਗਾਰੀ। ਯਾਂਤੇ ਤੁਮ ਸੁਤ ਕੋ ਸਮੁਝਾਵਹੁ। ਚਹੂੰ ਦਿਸ਼ਿਨਿ ਮਹਿੰ ਨਹਿੰ ਬਿਗਰਾਵਹੁ ॥੮॥ ਕਰਿਬੋ ਗੁਰੂ ਮਸੰਦਨ ਹਾਥ।ਨਾਥ ਬਨਾਇ[੬] ਨਿਵਾਵਹਿੰ ਮਾਥ। ਸੋਈ ਗੁਰੂ,ਪੂਜਹਿੰ ਤਿਸ ਆਇਗਨ ਮਸੰਦ ਜਿੰਹ ਸੀਸ ਨਿਵਾਇਂ ॥ ੯ ॥ ਪੂਰਬ ਗੁਰ ਨਹਿੰ ਕਿਨਹੂੰ ਬਿਗਾਰੇ। ਰਹੇ ਮਸੰਦਨਿ ਕੇ ਅਨੁਸਾਰੇ। ਜਿਸ ਕੋ ਚਾਹਤਿ ਰਹੇ ਪੁਜਾਵਤਿ। ਸਭਿ ਗੁਰ ਬੈਸ ਗੁਰੂ ਕਹਿਲਾਵਤਿ ॥ ੧੦ ॥ ਇਹ ਰੁਖ ਫਿਰੇ ਰਹਤਿ, ਨਹਿੰ ਮੇਲਹਿੰ। ਦੇਨਿ ਲੇਨਿ ਹਿਤ

---

[੧] ਜ਼ਰ ਜਿੰਨੀ ਗਲ) ਨਹੀਂ ਸਹਾਰਦੇ। [੨](ਕਈ) ਪਰਾਏ ਮਤਾਂ ਨੂੰ ਖੰਡਨ ਕਰਨ ਵਾਲੇ। [੩](ਕਈ) ਪੱਕੀ ਸ਼ਰਧਾ ਰਿਦੇ ਵਿਚ ਧਾਰਨ ਵਾਲੇ (ਤੇ ਕਈ) ਕੱਚੀ (ਸ਼ਰਧਾ ਵਾਲੇ ਹਨ)। [੪]ਜੋ ਇਸੇ ਤਰ੍ਹਾਂ ਰਹੇ ਸਾਡੇ ਪਿੱਛੋਂ। [੫]ਆਪ ਹੀ ਆਕੇ ਸਿਖ ਕਾਰ ਦੇਵਨ। [੬]ਸ੍ਵਾਮੀ ਬਣਾਕੇ (ਗੁਰੂ ਜੀ ਨੂੰ)।

*ਪਾ.–ਤਾੜ ਬਿਲੰਦ। †ਪਾ:–ਮਨ।

‡ਪਾ:–ਉਪਕਾਰੀ। §ਚੇਤੇ ਨੇ ਕਿੰਨੀ ਵੇਰ ਸਤਿਗੁਰਾਂ ਨੂੰ ਬਾਲਕ ਕਿਹਾ ਹੈ, ਇਸ ਤੋਂ ਸ਼ੱਕ ਪੈਂਦਾ ਹੈ ਕਿ ਮਸੰਦਾਂ ਦਾ ਸੁਧਾਰ ਇਸ ਤੋਂ ਪਹਿਲੋਂ ਹੋ ਚੁੱਕਾ ਹੈ, ਕਿਉਂਕਿ ਇਸ ਵੇਲੇ ਗੁਰੂ ਜੀ ਦੀ ਆਰਬਲਾ ਤ੍ਰੈਹਾਂ ਦੇ ਲਗਪਗ ਹੈ।

ਨਹਿੰਨ ਸਕੇਲਹਿੰ[1]। ਕਿਮ ਨਿਰਬਾਹ ਹੋਇਗੋ ਐਸੇ ? ਰਹੈਂ ਮਸੰਦਨ ਸੋਂ ਅਬਿ ਜੈਸੇ[2]॥ ੧੧॥ ਸੁਨਿ ਮਾਤਾ ਤਿਨ ਕੋ ਲਖਿ ਸਾਚੇ। ਪੁੱਤ੍ਰ ਨਿਕਟ ਹੁਇ ਗਿਰਾ ਉਬਾਚੇ। 'ਚਹੁੰ ਦਿਸ਼ ਮਹਿੰ ਸਿਖ ਸੇਵਕ ਬ੍ਰਿੰਦ। ਕੋ ਸਮੀਪ ਕੋ ਦੂਰ ਬਿਲੰਦ॥ ੧੨॥ ਕੋ ਪ੍ਰੇਮੀ ਦਰਸ਼ਨ ਹਿਤ ਆਵੈ[3]। ਨਾਤੁਰ ਕਾਰ ਜੁ ਗੁਰ ਅਰਪਾਵੈਂ[4]। ਸੋ ਸਭਿ ਸੰਚਯ ਕਰਹਿੰ ਮਸੰਦ। ਦੋਸ਼ ਬਿਦੋਸ਼ਨ ਦੂਰ ਬਿਲੰਦ॥ ੧੩॥ ਅਪਨੋ ਖਾਨ ਪਾਨ ਭੀ ਕਰੈਂ। ਅਪਰ ਲਜਾਇ ਤੁਮ ਆਗੈ ਧਰੈਂ। ਇਹ ਕਦੀਮ ਗੁਰ ਘਰ ਕੀ ਰੀਤਿ। ਕਰਹੁ ਆਪ ਭੀ ਇਸ ਮਹੁੰ ਪ੍ਰੀਤਿ'॥੧੪॥ਸ਼੍ਰੀ ਗੁਰ ਭਨਸੋਂ 'ਸੰਗਤਾਂ ਮੇਰੀ। ਕੀਨਿ ਮਸੰਦਨਿ ਦੁਖੀ ਘਨੇਰੀ। ਇਹ ਗਤਿ ਮੋ ਤੇ ਸਹਸੋ ਨ ਜਾਇ। ਨਿਸ ਬਾਸੁਰ ਸਿਖ ਗੁਰੂ ਧਿਆਇਂ' ॥ ੧੫ ॥ ਇਸ ਪ੍ਰਕਾਰ ਮਾਤਾ ਬਹੁ ਬਾਰੀ। ਹੋਤੁ ਮਸੰਦਨਿ ਕਰਹਿ ਉਚਾਰੀ।ਕੇਤਿਕ ਸਮਾ ਬਿਤਾਵਨਿ ਕੀਨਾ। ਆਵਹਿ ਸੰਗਤਿ ਨੀਤ ਨਵੀਨਾ ॥੧੬॥ ਜਿਸ ਤੇ ਚੇਤੋ ਲੰਤਿ ਅਕੋਰ। ਸੋ ਸਿਖ ਆਯਹੁ ਦਰਸ਼ਨ ਲੋਰਿ। ਆਗੈ ਸੁੰਦਰ ਭੇਟ ਪਠਾਈ।ਪੁਨ ਆਯੋ ਗੁਰ ਦੇਖਨਿ ਤਾਂਈ ॥੧੭॥ ਇਕ ਚੁਰਾ ਗੈਂਡੇ[5] ਕੋ ਬਨਸੋ। ਜਰਸੋ ਜਰਾਉ ਸੁ ਹੀਰਨਿ ਸਨਸੋ।ਅਦਭੁਤ ਸੁੰਦਰ ਅਧਿਕ ਸੁਹਾਯੋ। ਕਿਸ ਕਾਰਨ ਸਿਖ ਕੈ ਕਰ ਆਯੋ ॥ ੧੮॥ ਬਸਤੁ ਅਮੋਲਕ ਮਹਾਂ ਜਰਾਊ। ਨਿਰਧਨ ਸਿਖ ਲੈ ਕੀਨਿ ਦੁਰਾਊ।ਤੁਰਕ ਨਹੀਂ ਕੋ ਬਲ ਕਰਿ ਲੇਈ। ਇਸ ਕਾਰਨ ਤੇ ਨਹੀਂ ਦਿਖੇਈ ॥ ੧੯ ॥ ਦੁਰਸੋ ਦੁਰਸੋ ਬੇਚਨਕੋ ਚਹਸੋ[6]।ਬਿਕਸੋ ਨ ਕਿਤ,ਨਹਿੰ ਧਨਕੋ ਲਹਸੋ। ਚਿਰੰਕਾਲ ਕੋ ਘਰ ਮੈਂ ਧਰਸੋ। ਏਕ ਦਿਵਸ ਸਿਖ ਰਿਦੈ ਬਿਚਰਸੋ ॥੨੦॥–ਇਹ ਗੁਰ

[1]ਏਹ (ਗੁਰੂ ਜੀ ਮਸੰਦਾਂ ਨਾਲ) ਰੁਖ ਫੇਰੀ ਰਖਦੇ ਹਨ, ਮਿਲਾਪ ਨਹੀਂ ਕਰਦੇ; (ਸਿਰੋਪਾ) ਦੇਣ (ਤੇ ਭੇਟਾ) ਲੈਣ ਵਾਸਤੇ (ਮਸੰਦਾਂ ਨੂੰ) ਇਕੱਤ੍ਰ ਨਹੀਂ ਕਰਦੇ। (ਅ) ਗਿਆਨੀ ਐਉਂ ਭੀ ਲਾਉਂਦੇ ਹਨ:–(ਜੇ) ਏਹ (ਮਸੰਦ) ਮੂੰਹ ਫੇਰੀ ਰੱਖਣਗੇ ਤਾਂ ਮੇਲੇ ਨਹੀਂ ਦੇਣਗੇ ਤੇ ਗੁਰੂ ਜੀ ਨੂੰ ਭੇਟਾ ਦੇਣ ਤੇ ਸਿਰੋਪਾ ਲੈਣ ਲਈ (ਸੰਗਤਾਂ) ਇਕੱਤ੍ਰ ਨਹੀਂ ਕਰਨਗੇ ਤਾਂ..... । [2]ਜੇ ਮਸੰਦਾਂ ਨਾਲ ਗੁਰੂ ਜੀ ਐਉਂ ਰਹੇ ਜਿਵੇਂ ਹੁਣ (ਰਹਿੰਦੇ ਹਨ)। [3]ਕੋਈ (ਕੋਈ) ਪ੍ਰੇਮੀ ਦਰਸ਼ਨ ਵਾਸਤੇ ਆਂਵਦਾ ਹੈ। [4]ਨਹੀਂ ਤਾਂ ਜੇਹੜੀ ਕਾਰ (ਸਿੱਖ ਦੂਰ ਦੇ) ਗੁਰੂ ਜੀ ਨੂੰ ਅਰਪਦੇ ਹਨ। [5]ਗੈਂਡੇ (ਦੇ ਚੰਮ) ਦਾ ਚੁੜਾ। ਗੈਂਡਾ ਇਕ ਵੱਡਾ ਪਸ਼ੂ ਹੈ ਜਿਸ ਦੇ ਨੱਕ ਪੁਰ ਸਿੰਗ ਹੁੰਦਾ ਹੈ। ਇਸ ਦਾ ਚਮੜਾ ਡਾਢਾ ਸਖਤ ਹੁੰਦਾ ਹੈ, ਢਾਲਾਂ ਇਸੇ ਦੀਆਂ ਬਣਦੀਆਂ ਸਨ। ਕਈ ਵੇਰ ਸੋਟੀਆਂ ਤੇ ਹੋਰ ਕੀਮਤੀ ਚੀਜ਼ਾਂ ਸੋਨੇ ਦੀ ਜੜਤ ਵਾਲੀਆਂ ਭੀ ਇਸ ਤੋਂ ਬਣਾਉਂਦੇ ਹਨ। ਹਿੰਦੂ ਇਸ ਦੇ ਚਮੜੇ ਨੂੰ ਪਵਿੱਤ੍ਰ ਮੰਨਦੇ ਹਨ। [6]ਚੋਰੀ ਚੋਰੀ ਵੇਚਣਾ ਚਾਹਿਆ।

ਘਰ ਕੇ ਲਾਇਕ ਅਹੈ। ਅਪਰ ਥਾਨ ਨਹਿੰ ਉਚਿਤਾ ਲਹੈ–। ਤਬਿ ਮਸੰਦ ਚੇਤੋ ਤਹਿੰ ਗਯੋ। ਉਗਰਾਹਤਿ ਗੁਰ ਕਾਰ ਸੁ ਭਯੋ ॥ ੨੧ ॥ ਸਿਖ ਨੇ ਗੁਰ ਮਸੰਦ ਕੋ ਜਾਨਿ।ਸੋ ਚੂਰਾ ਦੀਨਸਿ ਇਸ ਪਾਨ।ਕਹਯੋ ਕਿ 'ਗੁਰ ਕੀ ਮਾਤਾ ਹਾਥ'[1]।ਤਿਨ ਹਿਤ ਦੀਨਿ ਪ੍ਰੇਮ ਕੇ ਸਾਥ॥੨੨॥ਮਮ ਦਿਸ਼ਿ ਤੇ ਬੰਦਨ ਕਰਿ ਨੀਕੇ।ਅਰਪਹੁ ਸ਼੍ਰੀ ਗੁਰ ਚਰਨ ਨਜੀਕੇ'।ਅਪਰ ਕਾਰ ਧਨਗਨ ਕੋ ਲੈਕੈ। ਅਰੁ ਚੂਰਾ ਲੀਨਸਿ ਹਰਖੈਕੈ॥੨੩॥ਆਨਿ ਅਨੰਦਪੁਰ ਬਿਖੈ ਪ੍ਰਵੇਸ਼ਾ।ਨਿਜ ਘਰਿਮਹਿੰ ਬਸਿ ਨਿਸਾ ਅਸ਼ੇਸ਼ਾ।ਨਿਜ ਇਸਤ੍ਰੀਕੋ ਤਬਹਿ ਦਿਖਾਯੋ।ਦੇਖਤਿ ਹੀ ਤਿਹ ਚਿਤ ਬਿਰਮਾਯੋ ॥੨੪॥ 'ਇਹ ਚੂਰਾ ਮੁਝ ਕੋ ਪਤਿ ! ਦੀਜੈ। ਮਹਾਂ ਅਮੋਲਕ ਰੁਚਿਰ ਲਖੀਜੈ'।ਤਿਯ ਕੇ ਕਹੇ ਗਈ ਮਤਿ ਮਾਰੀ।ਪਹਿਰਾਇਸੁ ਤਿਹ ਹਾਥਮਝਾਰੀ॥੨੫॥ਕੁਛ ਧਨ ਲੇ ਨਿਜਘਰਿ ਮਹਿੰਰਾਖਾ।ਹੋਤਿ ਪ੍ਰਾਤਿ ਗੁਰ ਦਰਸੁ ਭਿਲਾਖਾ।ਦੀਨਿਸਿ ਕਾਰ ਖਜ਼ਾਨੇ ਪਾਇ। ਰਹਯੋ ਸਮੀਪ ਬਹੁਰ ਤਿਸ ਭਾਇ॥ ੨੬ ॥ ਜਿਸ ਸਿਖ ਨੇ ਚੂਰਾ ਕਰ ਦੀਨ । ਸੋ ਆਯੋ ਦਰਸ਼ਨ ਇਛ ਕੀਨਿ । ਪ੍ਰਥਮ ਮਿਲਯੋ ਚੇਤੋ ਕੇ ਸਾਥ।ਬੂਝਨਿ ਕੀਨਿ ਭੇਟ ਕੀ ਗਾਥ ॥ ੨੭ ॥ 'ਗੁਰ ਢਿਗ ਕਰੀ ਕਿ ਨਹੀਂ ਪੁਚਾਵਨਿ । ਮੈਂ ਜੋ ਦਯੋ ਧਾਰਿ ਮਨ ਭਾਵਨਿ'।ਸੁਨਿ ਚੇਤੋ ਕਹਯੋ'ਤੈਂ ਜੋ ਦੀਨਿ।ਸੋ ਮੈਂ ਗੁਰੂਅਰਪਬੋ ਕੀਨ॥੨੮॥ ਬਹੁਤ ਖੁਸ਼ੀ ਗੁਰ ਕੀ ਤਬਿ ਹੋਈ । ਸੁਖ ਭੋਗਹੁ ਨਹਿੰ ਸੰਸੈ ਕੋਈ' । ਕੂਰ ਕਹਯੋ ਮੂਰਖ ਨੇ ਜਬੈ। ਚਿੰਤਾ ਬਯਾਪੀ ਚਿਤ ਅਤਿ ਤਬੈ॥੨੯॥–ਅਸ ਚੂਰਾ ਬਹੁਮੋਲਾ ਸੁੰਦਰ।ਅਪਰ ਨਹੀਂ ਸਿੱਖੀ ਕੇ ਅੰਦਰ।ਸਤਿਗੁਰ ਨਿਕਟ ਜਾਇ ਮਤ ਕਹੈ । ਤੌ ਮਮ ਭੇਤ ਸਕਲ ਜਨ ਲਹੈਂ[2] ॥੩੦॥ ਯਾਂਤੇ ਜਤਨ ਕਰਹੁੰ ਅਬਿ ਐਸੇ। ਇਹ ਸਿਖ ਗੁਰ ਢਿਗ ਜਾਇ ਨ ਜੈਸੇ–।ਮਿਲਯੋ ਸੁ ਦ੍ਵਾਰਪਾਲ ਸੰਗ ਜਾਇ । ਕਛੁਕ ਦਰਬ ਦੇ ਕਹਯੋ ਸੁਨਾਇ॥੩੧॥ 'ਇਹ ਸਿਖ ਅੰਤਰ ਪ੍ਰਵਿਸ਼ਹਿ ਨਾਂਹੀ । ਦੇਖਿ ਰਖਹੁ ਸਿਮਰਹੁ ਮਨ ਮਾਂਹੀ[3]। ਇਹ ਸਤਿਗੁਰ ਕੋ ਜਾਇ ਅਕਾਵੈ। ਮਤਿ ਹੀਨਾ ਮਾਂਗਨਿ ਚਲਿ ਆਵੈ ॥ ੩੨ ॥ ਅੱਗ੍ਯਾਨੀ ਜਾਨਤਿ ਕੁਛ ਨਾਂਹੀ । ਨਹਿੰ ਚੁਪ ਰਹਿਤ ਗੁਰੂ ਕੋ ਪਾਹੀ।ਨਹਿੰ ਕਿਸਕਾਲ ਪ੍ਰਵੇਸ਼ਨਿ ਦੀਜੈ। ਦ੍ਰਿਸ਼ਟ ਬਿਖੈ ਇਸ ਕੋ ਰਖਿ ਲੀਜੈ'॥੩੩॥ਇਸ ਪ੍ਰਕਾਰ ਬਹੁ ਕਰਿ ਤਕਰਾਈ । ਚੇਤੋ ਚਿਤ ਮੋਟੀ ਦੁਚਿਤਾਈ । ਦੇਖਿ [illegible]ਯੋਂ ਸਿਖ ਜਾਵਨਿ ਲਾਗਯੋ । ਦ੍ਵਾਰਪਾਲ ਹਟਕਤਿ ਤਿਹ ਆਗਯੋ[4] ॥੩੪॥ ਚੇਤੋ ਸਾਥ

[1]ਹੱਥ ਵਿਚ (ਪਹਿਨਣ ਵਾਸ਼ਤੇ)। [2]ਸਾਰੇ ਲੋਕੀ ਜਾਣ ਲੈਣਗੇ। [3]ਭਾਵ ਯਾਦ ਰੱਖਣਾ [4]ਅੱਗੋਂ।

ਮਿਲਨੋ ਬਚ ਮਾਨੈ।ਸਿਖ ਕੋ ਅੰਤਰ ਦੇਇ ਨ ਜਾਨੈ।ਇਕ ਦੁਇ ਦਿਨ ਸਿਖ ਫਿਰਿ ਫਿਰਿ ਗਯੋ। ਨਹੀਂ ਗੁਰੂ ਕੋ ਦਰਸ਼ਨ ਭਯੋ॥੩੫॥ ਅਤਿ ਮੁਰਝਾਇ ਬਿਸੂਰਤ ਉਰ ਮੈਂ।–ਦਰਸ਼ਨ ਹਿਤ ਮੈਂ ਆਨੰਦਪੁਰਿ ਮੈਂ।ਚਲਿ ਆਯੋ ਕਰਿ ਪ੍ਰੇਮ ਬਿਸਾਲਾ। ਕੋ ਕਾਰਨ ਭਾ ਮੁਝ ਕੋ ਟਾਲਾ ॥ ੩੬॥ ਅਪਰ ਸਿੱਖ ਗਨ ਦਰਸ਼ਨ ਪਾਵਹਿੰ। ਇਕ ਆਵਹਿੰ ਇਕ ਚਲਿ ਪੁਨ ਜਾਵਹਿੰ। ਗੁਰ ਸਰਬੱਗਨ ਅਵੱਗਨਾ ਮੋਰੀ। ਬਰਜਨੋ ਦਰਸ਼ਨ ਤੇ ਕੋ ਹੋਰੀ[1]–॥ ੩੭ ॥ ਰਿਦੈ ਬਿਚਾਰਤਿ ਆਰਤ[2] ਹੋਵਤਿ। ਨਿਜ ਮਹਿੰ ਦੋਸ਼ ਨਹੀਂ ਕੋ ਜੋਵਤਿ। ਜਹਿੰ ਬੈਠਨੋ ਤਹਿੰ ਬੈਠਨੋ ਰਹੈ। ਜਿਤ ਦੇਖਤਿ, ਦੇਖਤਿ ਨਹਿੰ ਲਹੈ[3] ॥੩੮॥ ਹੁਇ ਦਿਲਗੀਰ ਵਹਿਰ ਕੋ ਗਯੋ।ਇਕ ਤਰੁ ਤਰੇ ਜਾਇ ਥਿਤ ਭਯੋ। ਚਿਤਵਤਿ ਗੁਰ ਮੂਰਤਿ ਚਿਤ ਮਾਂਹੀ। ਪ੍ਰਾਪਤਿ ਭਯੋ ਸ਼ਾਂਤਿ ਕੋ ਨਾਂਹੀ ॥੩੯। ਗਿਨਤੀ ਗਿਨਤਨੋ ਬਿਨਤੀ ਭਨੈ। 'ਹੇ ਪ੍ਰਭੂ ! ਆਪ ਕ੍ਰਿਪਾ ਕੋ ਸਨੈ। ਅੰਤਰਜਾਮੀ ਜਾਨਹੁ ਸਾਰੇ। ਜੋ ਅਵਗਨ ਮਮ ਬਡੋ ਚਿਤਾਰੇ॥੪੦॥ ਮੁਝ ਕੋ ਸੁਧ[4] ਕਿਸ ਬਿਧਿ ਕਰਿ ਦੇਵੈਂ।ਦਾਸ ਆਪਨੋ ਉਰ ਲਖਿ ਲੇਵੈਂ'। ਇੱਤਮਾਦਿਕ ਮਨ ਤੇ ਕਰਿ ਬਿਨਤੀ।ਚਰਨ ਕਮਲ ਚਿਤਵਤਿ ਅਤਿ ਗਿਨਤੀ॥੪੧॥ਦਾਸ ਰਿਦੇ ਕੀ ਸਭਿ ਬਿਧਿ ਜਾਨੀ। ਖੋਟ ਮਸੰਦਨ ਜੋ ਮਨ ਮਾਨੀ[5]। ਤਾਤਕਾਲ ਇਕ ਸਿੱਖ ਪਠਾਯੋ। ਤਿਸ ਤਰੁ ਕੋ ਤਰ, ਪਤੋ ਬਤਾਯੋ[6] ॥੪੨॥ ਜਾਇ ਬਿਲੋਕਨੋ ਬੈਠਨੋ ਤਹਾਂ। ਬਦਨ ਮਲੀਨ ਦੀਨ ਮਨ ਮਹਾਂ। 'ਚਲਹੁ ਬੁਲਾਵਹਿੰ ਸਤਿਗੁਰ ਤੋਹੀ। ਕੋ ਜਾਨੈ ਕੋ ਕਾਰਜ ਹੋਹੀ' ॥੪੩॥ ਸੁਨਿ ਹਰਖਨੋ ਉਠਿ ਸੰਗ ਸਿਧਾਰਾ। ਚਲਿ ਆਯੋ ਸਤਿਗੁਰ ਕੇ ਦ੍ਵਾਰਾ। ਦ੍ਵਾਰਪਾਲ ਕਹਿ 'ਜਾਨ ਨ ਪਾਵਹਿ'।ਸਿਖ ਕਹਿ'ਸਾਹਿਬ ਆਪ ਬੁਲਾਵਹਿੰ'॥੪੪॥ਅੰਤਰ ਜਾਇ ਪ੍ਰਵੇਸ਼ਤਿ ਭਯੋ।ਅੰਤ ਮਸੰਦਨ ਕੋ ਜਨੁ ਅਯੋ।ਕੂਰਨ ਕੋ ਕਿਦਾਰ ਜਨੁ ਹਰਨੋ'। ਕਰਕਾ ਗਨ ਸਿਖ ਆਵਨ ਕਰਨੋ[7] ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਮਸੰਦਨ' ਪ੍ਰਸੰਗ ਬਰਨਨੰ ਨਾਮ ਪੰਚਦਸ਼ਮੋ ਅੰਸੂ ॥ ੧੫ ॥

੧੬. [ਦੋਤੋ ਮਸੰਦ ਦਾ ਖੋਟ। ਸਜ਼ਾ]।

ਦੋਹਰਾ ॥ ਸਿੱਖ ਪ੍ਰਵੇਸ਼ਨੋ ਅੰਤਰੇ ਪ੍ਰੇਮ ਨਿਰੰਤਰ ਧਾਰਿ। ਕਲਸ਼ੀਧਰ ਦਰ-

[1]ਕੋਹੜੀ ਵੇਖਕੇ (ਅਵੱਗਜਾ)। [2]ਦੁਖੀ। [3]ਜਿੱਧਰ ਦੇਖਦਾ ਹੈ ਦੇਖਦਿਆਂ ਨਹੀਂ ਜਾਣਦਾ (ਕਿ ਕੀ ਵੇਖਦਾ ਹਾਂ)। [4]ਖਬਰ। ਅ ਮਨ ਨੂੰ ਸ਼ੁਧ ਕਰ ਦਿਹੋ। [5]ਮਨ ਦੇ ਜੋ ਹੰਕਾਰੀ ਹਨ (ਮਸੰਦ)। [6]ਤਿਸ ਬ੍ਰਿੱਛ ਦੇ ਹੇਠ ਦਾ ਪਤਾ ਦੱਸਿਆ (ਦਾਸ ਨੂੰ)। [7]ਮਾਨੋ ਝੁਠਿਆਂ ਦਾ ਖੇਤ ਹਰਿਆ ਸੀ। [8]ਮਾਨੋਂ ਗੜਿਆਂ ਦਾ ਬਦਲ ਰੂਪੀ ਸਿੱਖ (ਹਰਾ ਖੇਤ ਨਾਸ਼ ਕਰਨ ਨੂੰ) ਆਇਆ ਹੈ।

ਸਜੋ ਤਬਹਿ ਲਖਿ ਸਭਿ ਜਗ[1] ਕਰਤਾਰ ॥ ੧ ॥ ਚੌਪਈ ॥–ਪਾਰਬ੍ਰਹਮ ਕੀ ਮੂਰਤਿ ਜੋਤਿ–। ਲਖਿ ਕਰਿ[2] ਸਿਖ ਕੇ ਪ੍ਰੇਮ ਉਦੋਤ। ਪਰਸੋ ਚਰਨ ਪਰ ਬੰਦਨ ਕੀਨਿ।ਪੁਨ ਸਨਮੁਖ ਬੈਠਸੋ ਸੁਖ ਲੀਨ॥੨॥ਕ੍ਰਿਪਾ ਧਾਰਿ ਗੁਰ ਮ੍ਰਿਦੁਲ ਅਲਾਧੋ।"ਹੇ ਪ੍ਰਿਯ ਸਿਖ ! ਹਮ ਹਿਤ ਕਜਾ ਲਜਾਧੋ?" ਸੁਨਤਿ ਹਾਥ ਜੋਰੇ ਤਬਿ ਕਹਸੋ । 'ਅਦਭੁਤ ਚੂਰਾ[3] ਮੈਂ ਕਿਤ ਲਹਸੋ[4]॥੩॥ਲਾਯਕ ਜਾਨਿ ਆਪ ਕੇ ਘਰ ਕੀ । ਪ੍ਰਥਮ ਪਠਸੋ ਮੈਂ, ਪ੍ਰੀਤੀ ਉਰ ਕੀ । ਗੁਰ ਕੁਦਰਤਿ ਤੇ[5] ਮਮ ਕਰ ਆਧੋ । ਰੁਚਿਰ ਜਰਾਉ ਜਰਸੋ ਦਿਪਤਾਧੋ ॥੪॥ ਜਬਰ ਜਵਾਹਰ ਜਿਸ ਪਰ ਜਰੇ । ਕਿਸ ਕਾਰੀਗਰ ਨੈ ਸ਼ੁਭ ਕਰੇ । ਅਬਿ ਮਨ ਦਰਸ਼ਨ ਕੋ ਲਲਚਾਵਾ । ਰਹਸੋ ਨ ਗਯੋ ਆਪ ਚਲਿ ਆਵਾ' ॥ ੫ ॥ ਸ਼੍ਰੀ ਗੁਰ ਕਹਸੋ 'ਨ ਹਮ ਨੈ ਹੇਰਾ।ਹੁਤੋ ਬਿਭੂਖਨ ਪਠਸੋ ਜੁ ਤੇਰਾ।ਕਿਸ ਕੋ ਦਯੋ?ਬਤਾਵਨਿ ਕਰੀਐ । ਨਹੀਂ ਦੁਰਾਵਨ ਤਿਸਹਿ ਬਿਚਰੀਅਹਿ[6]' ॥ ੬ ॥ [7]'ਮਹਾਂਰਾਜ ਜੀ ! ਮਹਾਂ ਮਸੰਦ । ਜੋ ਗੁਰ ਕਾਰ ਲੇਤਿ ਹੈ ਬ੍ਰਿੰਦ । ਚੋਤੋ ਨਾਮ ਮੋਟ ਤਨ ਜਾਂਹੀ। ਮੈਂ ਸੰਭਾਰ ਦੀਨਸਿ ਤਿਸ ਪਾਂਹੀ॥੭॥ਲੈ ਸੰਗਤਿ ਤੇ ਬ੍ਰਿੰਦ ਅਕੋਰ । ਗ੍ਰਹਣ ਕਰੈ ਆਧੋ ਤੁਮ ਓਰ'। [8]'ਜਿਮ ਨਹਿੰ ਜਾਨਹਿ ਸਭਿ ਕਿਛ ਜਾਨਿ । ਸਿਖ ਭੇਜਸੋ[9] ਚੋਤੋ ਇਤ ਆਨ[10]॥੮॥ ਬੈਠਸੋ ਹੁਤੋ ਨਿਕੇਤ ਮਝਾਰੇ।ਕਹਸੋ 'ਚਲਹੁ ਸਭਿਗੁਰੂ ਹਕਾਰੈ'। ਸੁਨਤਿ ਸਚਿੰਤ ਉਠਸੋ ਤਤਕਾਲਾ।ਸਿਖ ਕੇ ਸੰਗ ਗੁਰੂ ਢਿਗ ਚਾਲਾ ॥੯॥ ਜਾਇ ਪ੍ਰਭੂ ਕੇ ਖਰੋ ਅਗਾਰੀ । ਗੁਰ ਆਸ਼ਯ ਲਖਿ ਸਿੱਖ ਉਚਾਰੀ।'ਸੁਨਿ ਭਾਈ! ਮੈਂ ਚੂਰਾ ਦੀਨਾ । ਗੁਰ ਘਰ ਹਿਤ ਸਮੁਝਾਵਨ ਕੀਨਾ ॥ ੧੦ ॥ ਆਨਸੋ ਗੁਰੂ ਕਾਰ ਕੇ ਸਾਥ । ਅਰਪਨ ਕਰਸੋ ਕਿ ਨਹਿੰ ਢਿਗ ਨਾਥ?ਇਨਹਿ ਨਿਹਾਰਨਿ ਕਸੋਂ[11]ਹੁੰ ਨ ਕੀਨਾ[12]? ਸੋ ਤੈਂ ਆਨਿ ਕਹਹੁ ਕਿਸ ਦੀਨਾ ? ॥੧੧॥ ਕਿਸ ਕਾਰਨ ਤੇ ਦਯੋ ਜਿ ਨਹਿੰ ਤਬਿ ? । ਆਨ ਅਰਪਨਾ ਕਰੀਅਹਿ ਸੋ ਅਬਿ' । ਗੁਰ ਮਾਯਾ ਚੋਤੋ ਬਿਰਮਾਧੋ ।ਲੋਭ ਲਹਿਰ ਮਹਿੰ ਗ਼ੋਤਾ ਖਾਧੋ ॥੧੨॥ ਜਿਸ ਨੈ[13]ਬਡੇ ਬਡੇ ਡਹਿਕਾਏ । ਕਜਾ ਬਪੁਰਾ ਚੋਤੋ ਠਹਿਰਾਏ । ਨਟ ਕਰਿ[14] ਕਹਨਿ ਲਗਸੋ ਮੁਖ ਕੂਰ । 'ਮੂਰਖ

[1]ਜਗਤ ਦਾ । [2]ਪਾਰ ਬ੍ਰਹਮ ਦੀ ਜਜੋਤ ਹੀ (ਇਹ) ਮੂਰਤ ਹੈ ਐਸਾ ਲਖਕੇ । [3]ਚੂੜਾ । [4]ਵੇਖਿਆ ਸੀ । [5]ਭਾਵ ਆਪਦੀ ਸ਼ਕਤੀ ਕਰਕੇ । [6]ਉਸਦਾ (ਨਾਮ) ਲੁਕਾਉਣ ਦੀ ਨਾ ਸੋਚ ਕਰਨੀ । [7]ਸਿਖ ਨੇ ਕਿਹਾ । [8]ਸਭ ਕੁਛ ਜਾਣਨਹਾਰ(ਗੁਰੂ ਜੀ ਨੇ ਐਉਂ(ਕਿ ਮਾਨੋਂ) ਨਹੀਂ ਜਾਣਦੇ(ਇਕ) ਸਿੱਖ ਘੱਲਿਆ ਕਿ ਚੋਤੇ ਨੂੰ ਲਿਆਓ ਏਧਰ । [9]ਇਨ੍ਹਾਂ (ਮਹਾਰਾਜ ਜੀ ਨੇ) ਕਿਵੇਂ ਨਹੀਂ ਵੇਖਿਆ ? [10]ਭਾਵ ਜਿਸ ਮਾਇਆ ਨੇ । [11]ਮੁੱਕਰ ਕੇ ।

ਕਰਹਿ ਨ ਤ੍ਰਾਸ ਹਜ਼ੂਰ?॥ ੧੩॥ ਭੋ ਸਿਖ ! ਤੂੰ ਭੋਰਾ ਮਤਿ ਹਉਰਾ। ਬਿਸ-
ਰਸੋ ਹੋਇ, ਦੀਨਿ ਕਿਸ ਔਰਾ[1]। ਸਿਮਰਨ ਕਰਿ, ਦੀਨੋ ਕਿਸ ਹਾਥ ?
ਮਹਾਂ ਮੇਲ ਹੋਤੋ ਜਿਹ ਸਾਥ[2] ॥੧੪॥ ਸੁਨਿ ਕਲਗ਼ੀਧਰ ਮ੍ਰਿਦੁਲ ਉਚਾਰੇ।
"ਭੋ ਚੇਤੋ! ਤੂੰ ਸਤਿਗੁਰ ਪਯਾਰੇ।ਸਿਖ ਨੇ ਕੀਨਿ ਭਾਵਨਾ ਜੋਇ।ਮੁਝ ਸੋਂ ਦੇਹੁ,
ਪੂਰੀਅਹਿ ਸੋਇ ॥੧੫॥ ਲੀਜਹਿ ਫਿਰ, ਇਕ ਦੁਇ ਦਿਨ ਮਾਂਹੀ। ਦੇਖਿ
ਰਖਹਿਂ ਤੁਝ ਤੇ ਹਮ ਨਾਂਹੀ"। ਨਿਡਰ ਹੋਇ ਕਰਿ ਕੋਪ ਉਚਾਰਸੋ।"ਇਹੁ ਤੋ
ਸਾਕਤ ਗੁਰ ਕੋ ਮਾਰਸੋ ॥ ੧੬ ॥ ਆਇ ਹਜ਼ੂਰ ਕੂਰ ਬਡ ਕਹਸੋ। ਸਮੁਝ
ਬਿਨਾ ਗੁਰ ! ਸਚ ਕਹਿ ਗਹਸੋ[2]। ਸਿਖ ਬਪੁਰਾ ਕਯਾ ਇਸ ਕੋ ਭਾਖੋ[3]।ਹਮ
ਕੋ ਝੂਠ ਜਾਨਿ ਗੁਰ ਕਾਖੋ[4] ॥ ੧੭ ॥ ਲਾਖਹੁ ਲਯਾਵਹਿਂ ਦਰਬ ਅਗਾਰੀ।
ਹਮਰੀ ਸਭਿ ਦੇਸ਼ਨਿ ਪਤ ਭਾਰੀ। ਜੋ ਨ ਦੇਤਿ ਸੋ ਭਿ ਪਿਖਿ ਦੇਵੈ[5]। ਆਗੈ
ਧਰਿ ਸ਼ਰਧਾ ਗੁਰ ਸੇਵੈਂ ॥ ੧੮ ॥ ਹਮ ਬਹੁਤੇ ਨਿਜ ਕਾਜ ਸੁਧਾਰੈਂ। ਨਹਿਂ
ਕੀਮਤਿ ਉਰ ਗੁਰੂ ਬਿਚਾਰੈਂ।ਝੂਠ ਸਾਚ ਕੋ ਬਹੁ ਬਿਵਹਾਰ।ਨਹਿਂ ਜਾਨੈ ਗੁਰੁ
ਇਨ ਕੀ ਸਾਰ॥ ੧੯ ॥ ਕਯਾ ਸਿਖ ਰੈਕ ਕੂਰ ਇਹੁ ਕਹੈ। ਹਮ ਕੋ ਤਸ-
ਕਰ ਸਮ ਗੁਰ ਲਹੈਂ। ਵਸਤੁ ਸੈਂਕਰੇ ਹਮ ਨਿਤ ਲਯਾਵੈਂ। ਦਿਖਰਾਵਹਿਂ ਕੋ
ਨਹੀਂ ਦਿਖਾਵਹਿਂ ॥ ੨੦ ॥ ਗੁਰੂ ਖਜ਼ਾਨੇ ਅਰਪਨਿ ਕਰੈਂ। ਸਭਿ ਗੁਰ
ਨਿਕਟ ਰੀਤ ਇਮ ਧਰੈਂ[7]। ਸੁਨਿ ਸਕੋਪ ਸਤਿਗੁਰੂ ਉਚਾਰੀ।"ਲੋਭ ਲਹਿਰ
ਚੇਤੋ ! ਮਤਿ ਮਾਰੀ ॥ ੨੧॥ ਝੂਠ ਸਾਚ ਬਿਵਹਾਰ ਘਨੇਰੇ।ਪਰਖਨਿ ਹੈ ਕਿ
ਨਹੀਂ ਮਤ ਮੇਰੇ[6]।ਸੋ ਅਬਿ ਸਗਰੀ ਤੋਹਿ ਦਿਖਾਵਹੁਂ।ਕਰਿ ਕੀਮਤਿ ਕੋ ਫਲ
ਪਹੁੰਚਾਵਹੁ ॥੨੨॥ ਜਥਾ ਭਾਵਨੀ ਤਸੋਂ ਫਲ ਪਾਵੈਂ। ਅਬਿ ਹਮ ਦੇਹਿ, ਨ
ਦੇਰ ਲਗਾਵੈਂ[7]। ਪੰਚ ਸਿੱਖ ਸਤਿਗੁਰੂ ਬੁਲਾਏ। ਬਡ ਮਸੰਦ ਕੇ ਸਦਨ
ਪਠਾਏ॥੨੩॥"ਇਸ ਕੇ ਘਰ ਪਰ ਅਹੈ ਚੁਬਾਰਾ। ਤਿਸ ਮਹੁਂ ਤਾਕੀ ਲਗਹਿ
ਕਿਵਾਰਾ। ਪਟ[8] ਲਪੇਟ ਤਹਿਂ ਰਾਖਸੋ ਚੂਰਾ। ਸਿਖ ਕੋ ਦਿਯੋ ਹੁਤੋ ਜੋ ਰੂਰਾ[9]
॥੨੪॥ ਹੁਕਮ ਸੁਨਤਿ ਸਿਖ ਪੰਚਹੁ ਧਾਏ।ਤਬਿ ਚੇਤੋ ਨਿਜ ਗ੍ਰੀਵ ਨਿਵਾਏ।
ਅਵਨੀ ਖਨਤਿ ਨ ਨੈਨ ਉਠਾਏ।ਅੰਤ ਸਮਾ ਜਿਸ ਪਹੁੰਚਸੋ ਆਏ॥ ੨੫ ॥

---

[1]ਕਿਸੇ ਹੋਰ ਨੂੰ ਦਿੱਤਾ ਹੋਊਗਾ।[2]ਹੇ ਗੁਰੂ ਜੀ ਆਪਨੇ ਸਮਝੇ ਬਿਨਾ ਸੱਚ ਕਰ ਮੰਨਿਆ ਹੈ।[3]ਸਿਖ
ਕੰਗਲਾ ਹੈ ਇਸਦੇ ਕਹੇ ਦਾ ਕੀ(ਵਜ਼ਨ)ਹੈ[ਬਪੁਰਾ=ਵਿਚਾਰਾ, ਕੰਗਲਾ]।[4]ਕਖ ਵਾਂਙੂ ਹੌਲਾ)ਕਰ
ਰਹੇ ਹੋ(ਅ) ਗੁੱਸੇ ਹੋ ਰਹੇ ਹੋ। [5]ਜੇ(ਹੋਰ ਕਿਸੇ ਨੂੰ) ਨਾ ਦੇਵੇ(ਸਾਨੂੰ) ਦੇਖਕੇ ਉਹਭੀ ਦੇ ਦਿੰਦਾ ਹੈ।
[6]ਸਾਡੀਬੁੱਧੀ ਵਿੱਚ ਉਨ੍ਹਾਂ ਝੂਠੇ ਸੱਚੇ ਦੀ)ਪਰਖਨਾ ਹੈ ਕਿ ਨਹੀਂ।[7]ਰੇਸ਼ਮ ਵਿੱਚ।(ਅ)ਕਪੜੇ ਵਿਚ।

ਘਰ ਮਹਿੰ ਪ੍ਰਵਿਸ਼ੇ ਚਰ੍ਹੇ ਚੁਬਾਰੇ। ਤੋਰੀ ਸਾਂਕਰ ਖੋਲਿ ਕਿਵਾਰੇ। ਤਤਛਿਨ ਚੂਰਾ ਲਯੋ ਨਿਕਾਸ।ਆਨਜੋਂ ਕਲਗ਼ੀਧਰ ਕੇ ਪਾਸ॥੨੬॥ਅਦਭੁਤ ਚੂਰਾ ਸੁੰਦਰ ਦੇਖਾ।ਸਿਖ ਪਰ ਕੀਨੀ ਖੁਸ਼ੀ ਵਿਸ਼ੇਖਾ।'ਭਯੋ ਨਿਹਾਲ ਸਕਲ ਦੁਖ ਮੋਟਾ। ਅੰਤ ਬਿਖੈ ਹੋਇ ਨ ਜਮ ਭੇਟਾ'॥੨੭॥ਪੁਨ ਚੇਤੋ ਕੋ ਬੂਝਨਿ ਕਿਯੋ। 'ਤਸਕਰ ਪਾਪੀ ! ਇਹ ਕਯਾ ਭਯੋ? ਨਹਿੰ ਮੇਰੋ ਪਰਤਾਪ ਪਛਾਨਾ ? ਚੂਰੇ ਬਿਖੈ ਲੋਭਕੋ ਠਾਨਾ॥੨੮॥ਤਉ ਚੁਰਾਵਤਿ ਮੂਢਹ ਮੋਸ਼।ਰਹੋਛਿਮਾ ਕਰਿ ਗੁਰੂ ਅਸ਼ੇਸ਼।ਅਬਿ ਇਹ ਸਿਖ ਕੋ ਝੂਠਾ ਕਹੋ।ਬਾਰ ਬੁੱਧਿ[1] ਮੋਕਉ ਉਰਲਹੋ॥੨੯॥ ਤਾੜਤਿ ਸਿਖ ਕੋ ਮੋਹਿ ਹਦੂਰ।ਕੂਰੇ ਆਪ ਕਹੈ ਇਸ–ਕੂਰਾ–।ਸਾਕਤ ਆਪ, ਕਹੈ–ਸਿਖ ਸਾਕਤ*–। ਮਤਿ ਹਤਿ ਨਿਜ–ਇਸ ਮਤਿ ਹਤਿ–ਭਾਖਤਿ ॥੩੦॥ ਭਰੇ ਗਰਬ ਗੁਰ ਦਰਬ ਚੁਰਾਏ। ਮਮ ਸੰਗਤਿਕੋ ਬਹੁ ਦੁਖਦਾਏ*। ਅਬਿ ਮੈਂ ਅਪਨੀ ਜੋ ਬੁਧਿ ਬਾਲ।ਕਰਿ ਦਿਖਰਾਵਹੁੰ ਇਸੈ ਬਿਸਾਲ'॥੩੧॥ ਭਾਖਜੋ ਹੁਕਮ 'ਕਰਾਹਾ ਲਸਾਵਹੁ। ਗੁੜ ਜਲ ਪਾਵਹੁ ਬਹੁੜ ਤਪਾਵਹੁ। ਚੇਤੋ ਕੋ ਇਸ਼ਨਾਨ ਕਰਾਵਹੁ।ਹੈ ਪਲੀਤ ਅਬਿ ਪਾਕਬਨਾਵਹੁ॥੩੨॥ਬਾਲ-ਬੁੱਧਿ ਕੇ ਲਖਹੁ ਸੁਭਾਊ। ਜਸ ਕਛੁ ਕਰਜੋ ਸੁ ਤਸ ਫਲ ਪਾਊ'। ਗਹਿ ਸਿੱਖਨ ਤਿਸ ਵਹਿਰ ਨਿਕਾਰਾ। ਗੁੜ ਤਪਾਇ ਬਹੁ ਊਪਰ ਡਾਰਾ ॥ ੩੩॥ ਕੜਛਾ ਭਰਿ ਭਰਿ ਊਪਰ ਪਾਵਹਿੰ। ਬਹੁ ਪਾਪਨ ਕੀ ਮੈਲ ਮਿਟਾਵਹਿੰ। ਕਿਤਿਕ ਕਾਲ ਮਹਿੰ ਨਿਕਸੇ ਪ੍ਰਾਨਾ†।ਦੇਖਤਿ ਸਭਿ ਨੇ ਉਰ ਡਰ ਮਾਨਾ॥ ੩੪॥ ਦਬਕੇ[2] ਸਗਰੇ ਖੋਟ ਕਰਨਿ ਤੇ। ਡਰੇ ਗੁਰੂ ਕੇ ਕ੍ਰੋਧ ਧਰਨ ਤੇ। ਸਭਿ ਮਸੰਦ ਮਨ ਖੋਟੇ ਹੋਇ[3]।–ਮਹਾਂ ਮਸੰਦ ਹਤਜੋ ਜਿਨ ਸੋਇ॥ ੩੫॥ ਦਰਸ ਚੰਡਕਾ ਉਲਟੋ ਪਰਜੋ। ਮਾਰਨ ਲਗਜੋ ਨਰਨਿ ਰਿਸ ਭਰਜੋ।ਮ੍ਰਿਦੁਲ ਬਾਕ ਕਿਸ ਸੋਂ ਨਹਿੰ ਕਹੈਂ।ਫਿਰੇ ਤੌਰ ਸਭਿਹਿਨਿ ਸੋਂ ਰਹੈਂ॥੩੬॥ ਬਰਣ ਬਦਨ ਕੋ ਅਰੁਨ ਬਡੇਰੇ।ਉੱਗ੍ਰ ਬਿਲੋਚਨ ਤੇ ਸਭਿ ਹੇਰੇਂ–।ਪ੍ਰਤਿ ਉੱਤਰ ਕੋ ਕਹਿ

[1]ਬਾਲ ਬੁੱਧੀ ਵਾਲਾ। [2]ਡਰੇ। [3]ਸੋਚਦੇ ਹਨ ਕਿ.....। *ਸਿਖੀ ਦੇ ਦੁੱਖ ਪਰ ਕਿਸ ਤਰ੍ਹਾਂ ਪੀੜਤ ਹੋ ਰਹੇ ਹਨ। †ਦੋਸ਼ੀਆਂ ਨੂੰ ਦਬਕਾਉਣ ਲਈ ਤੇ ਦਬਕਾਕੇ ਬਕਾਉਣ ਲਈ ਇਸ ਤਰ੍ਹਾਂ ਦੇ ਪਰਤਾਵੇ ਤੇ ਡਰ ਪਿਛਲੇ ਸਮੇਂ ਦਿਤੇ ਜਾਇਆ ਕਰਦੇ ਸਨ। ਚਾਹੇ ਚੇਤੂ ਕਿਤਨਾ ਪਾਪੀ ਸੀ ਇਹ ਸਜ਼ਾ ਉਸ ਨੂੰ ਮਿਲੀ ਨਹੀਂ ਜਾਪਦੀ। ਤਵਾ: ਖਾਲਸਾ ਵਿਚ ਐਉਂ ਲਿਖਿਆ ਹੈ:–"ਉਸ ਦੀ (ਚੇਤੇ ਦੀ) ਇਸਤ੍ਰੀ ਨੇ ਜਾ ਕੇ ਮਾਤਾ ਜੀ ਦੇ ਚਰਨ ਫੜ ਲਏ। ਭਾਵੇਂ ਮਾਤਾ ਜੀ ਨੇ ਉਸ ਦੀ ਇਸਤ੍ਰੀ ਤੇ ਦਇਆ ਕਰਕੇ ਚੇਤੇ ਨੂੰ ਗੁਰੂ ਜੀ ਪਾਸੋਂ ਛੁਡਾ ਦਿਤਾ ਪਰ ਤਾੜਨਾ ਸਭਨਾਂ ਮਸੰਦਾਂ ਨੂੰ ਬਹੁਤ ਹੋਈ"।

ਨ ਸਕੈਤੋ[1]। ਆਪ ਆਪਨੇ ਚਿਤ ਡਰਪੰਤੋ[2] ॥੩੭॥ ਪੁਨ ਸੋਧਨਿ ਸੰਗਤਿ ਗੁਰ ਚਾਹਤਿ। ਪਰਖਨਿ ਸਿੱਖੀ ਬੀਚ ਉਮਾਹਤਿ।–ਖੋਜਨਿ ਕਰਿ ਕੈ ਪੰਥ ਚਲਾਵਨਿ। ਅਜਬ ਖਾਲਸਾ ਕਰੌਂ ਉਪਾਵਨ–॥੩੮॥ ਰਿਦੈ ਮਨੋਰਥ ਕੋ ਧਰਿ ਐਸੇ। ਚਿਤਵਤਿ ਸ਼੍ਰੀ ਸਤਿਗੁਰ ਬਿਧਿ ਤੈਸੇ। ਦੂਰ ਦੂਰ ਤੇ ਸੰਗਤਿ ਆਈ। ਜਿਸ ਮਹਿੰ ਪ੍ਰੇਮੀ ਸਿਖ ਸਮੁਦਾਈ ॥੩੯॥ ਚਹੁੰ ਦਿਸ਼ਿਨਿ ਤੇ ਗੁਰੂ ਹਕਾਰੇ। ਪਠੇ ਹੁਕਮਨਾਮੇ ਪੁਰਿ ਸਾਰੇ।ਧਰਿ ਧਰਿ ਸ਼ਸਤ੍ਰ ਤਜਾਗਿ ਨਿਜ ਘਰ ਕੋ। ਪ੍ਰਸਥਾਨੇ ਸਭਿ ਆਨੰਦ ਪੁਰਿ ਕੋ ॥ ੪੦ ॥ ਜਥਾਸ਼ਕਤਿ ਕਰ ਲੀਨਿ ਅਕੋਰ।ਸੁਨਿ ਸੁਨਿ ਹੁਕਮ ਚਲੇ ਗੁਰ ਓਰ।ਆਨਿ ਅਨੰਦਪੁਰਿ ਮੇਲਾਭਯੋ। ਸ਼੍ਰੀ ਕਲਗ਼ੀਧਰ ਕੋ ਪਿਖਿ ਲਯੋ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਚੇਤੇ ਮਸੰਦ' ਪ੍ਰਸੰਗ ਬਰਨਨੰ ਨਾਮ ਖੋੜਸਮੋ ਅੰਸੂ ॥ ੧੬ ॥

੧੭. [ਸਿੱਖੀ ਪਰਖਣ ਦੇ ਤਾਉ ਤੇ ਕਸਵੱਟੀਆਂ]।

ਦੋਹਰਾ॥ਭਯੋ ਮੇਲ ਜਬਿ ਅਨੰਦਪੁਰਿ ਚਹੁੰਦਿਸ਼ਿ ਤੇ ਸਿਖ ਆਇ।ਭਈ ਭੀਰ ਦੀਰਘ ਤਹਾਂ ਦਰਸ ਚਾਹਿ ਅਧਿਕਾਇ ॥੧॥ ਚੌਪਈ॥ ਤਬਹਿ ਮੇਵਰੋ ਗੁਰ ਢਿਗ ਗਯੋ। ਥਿਰ ਹੈ ਅਰਜ਼ ਗੁਜ਼ਾਰਤਿ ਭਯੋ। 'ਮਹਾਰਾਜ! ਸੰਗਤਿ ਸਮੁਦਾਈ। ਸੁਨਿ ਆਇਸੁ ਚਹੁੰਦਿਸ਼ਿ ਤੇ ਆਈ॥੨॥ ਬਾਂਛਤਿ ਦਰਸ਼ਨ ਚੰਦ ਤੁਹਾਰੋ।ਜਿਮ ਚਕੋਰ ਤਿਮ ਮਿਲੇ ਹਜ਼ਾਰੋਂ।ਸਾਗਰ ਸਮ ਉਮਡੇ ਗਨ ਆਏ। ਚਹੁੰਦਿਸ਼ਿ ਪੁਰਿ ਕੇ ਡੇਰੇ ਪਾਏ' ॥੩॥ ਸੁਨਿ ਕਲਗ਼ੀਧਰ ਹੁਕਮ ਬਖਾਨਾ। 'ਜਹਾਂ ਦਮਦਮਾ ਊਚ ਮਹਾਨਾ। ਤਿਸ ਕੇ ਨਿਕਟ ਉਤੰਗ[3] ਸਥਾਨਾ। ਤਹਾਂ ਸੁਧਾਰਹੁ ਬਹੁ ਮੈਦਾਨਾ॥੪॥ਪੁਨ ਸ਼ਮਿਯਾਨੇ ਤਹਾਂ ਲਗਾਵਹੁ। ਤੰਬੂ ਰੁਚਿਰ ਕਨਾਤ ਤਨਾਵਹੁ'। ਸੁਨਤਿ ਮੇਵਰੋ ਬਾਹਿਰ ਆਯੋ। ਸਭਿ ਕੋ ਹੁਕਮ ਹਜ਼ੂਰ ਸੁਨਾਯੋ ॥ ੫॥ ਤੁਰਨ ਦਾਸ ਸੈਭਾਰਨਿ ਕੀਨੇ। ਹੁਇ ਆਇਸੁ ਅਨੁਸਾਰਿ ਪ੍ਰਬੀਨੇ। ਲਗਿ ਨਰ ਗਨ ਸੋ ਥਾਇੰ ਸੁਧਾਰੀ। ਬਿਖਮ ਹੁਤੀ ਕੀਨੀ ਸਮ ਸਾਰੀ। ੬॥ ਪੁਨ ਤੰਬੂ ਇਕ ਰੁਚਿਰ ਲਗਾਯੋ। ਬਹੁਤ ਦਰਥ ਜਿਸ ਊਪਰ ਲਾਯੋ। ਦੀਰਘ ਚਹੁੰਦਿਸ਼ਿ ਤਨੀ ਕਨਾਤ।ਲਾਲ ਰੰਗ ਕੀ ਸ਼ੁਭਤਿ ਬਨਾਤ ॥੭॥ ਤਾਂਨਿ ਚਾਨਣੀ ਲਗਿ ਚਹੁੰ ਓਰ। ਰੇਸ਼ਮ ਜ਼ਰੀ ਲਗੀ ਜਿਸ ਡੋਰ। ਕਲਸ ਚੌਬ ਕੰਚਨ ਕੇ ਬਨੇ। ਦਮਕਤਿ ਹੀਰੇ ਉ ਜਲ ਘਨੇ॥੮॥ਮੁਕਤਾ ਝਾਲਰ ਸੁੰਦਰ ਸੋਹੈ। ਅਵਿਲੋਕਤਿ ਸਭਿ ਕੋ ਮਨ ਮੋਹੈ। ਰਾਖਨੋ ਬੀਚ

[1]ਅਗੋਂ ਪਰਤਕੇ ਉਤਰ ਕੋਈ ਨਹੀਂ ਦੇ ਸਕਦਾ। [2](ਐਉਂ ਸੋਚਕੇ) ਆਪਣੇ ਚਿੱਤਾਂ ਵਿਚ ਡਰਦੇ ਹਨ ਪਰ ਪ੍ਰਤਿਉਤਰ ਨਹੀਂ ਕੋਈ ਦੇ ਸਕਦਾ। [3]ਉੱਚਾ।

ਬਿਸਾਲ ਮਦਾਨੇ। ਏਕ ਪੌਰ ਹਿਤ ਆਵਨ ਜਾਨੇ ॥੯॥ ਕਰਿ ਸਭਿ ਕਿਰਤ ਜਾਇ ਤਬਿ ਦਾਸ। ਸਤਿਗੁਰ ਪਾਸ ਕਰੀ ਅਰਦਾਸ।ਸੁਨਿ ਪ੍ਰਭੁ ਸੇਵਕ ਔਰ ਬੁਲਾਯੋ। ਏਕਾਕੀ ਹੈ ਅਸ ਫੁਰਮਾਯੋ ॥ ੧੦ ॥ 'ਪਰੈ ਨਿਸਾ ਤਮ ਦੀਰਘ ਛਾਈ। ਪੰਚ ਛਾਂਗ ਲਿਹੁ ਸੰਗ ਛਪਾਈ। ਤੁਝ ਬਿਹੀਨ[1] ਕੋ ਦੇਖੈ ਨਾਂਹੀ। ਜਾਇ ਸੁ ਬੈਧਹੁ ਤੰਬੂ ਮਾਂਹੀ' ॥ ੧੧ ॥ ਰਜਨੀ ਪਰੀ ਦਾਸ ਨੇ ਤੈਸੇ। ਕਰੀ ਕਿਰਤ ਭਾਖੀ ਗੁਰ ਜੈਸੇ।ਕਾਹੂੰ ਨਰ ਨਹਿੰ ਭੇਵ ਲਖਾਯੋ।ਬਾਂਧਿ ਛਾਂਗ ਅੰਤਰ ਸੋ ਆਯੋ ॥੧੨॥ ਜਲ ਦਾਨਾ ਧਰਿ ਕਰਿ ਤਿਨ ਨੇਰੇ। ਨਿਕਸਯੋ ਵਹਿਰ ਸੁ ਰੱਛਕ ਹੇਰੇ। ਤਿਨ ਸੋਂ ਗੁਰ ਕੋ ਹੁਕਮ ਸੁਨਾਵੈ। 'ਨਹਿੰ ਅੰਤਰਿ ਕੋ ਪ੍ਰਵਿਸ਼ਨ ਪਾਵੈ' ॥੧੩॥ ਖਾਨ ਪਾਨ ਕਰਿ ਕੈ ਸਮੁਦਾਈ।ਸੁਪਤਿ ਜਥਾ ਸੁਖ ਨਿਸਾ ਬਿਤਾਈ। ਭਈ ਭੋਰ ਸਤਿਗੁਰ ਫੁਰਮਾਯੋ। 'ਸਭਿ ਸੰਗਤ ਕੋ ਦੇਹੁ ਸੁਨਾਯੋ ॥ ੧੪ ॥–ਦਰਸ਼ਨ ਕਰਹੁ ਸਕਲ ਹਰਖਾਏ। ਬਾਂਛਤਿ ਲੇਹੁ ਕਾਮਨਾ ਪਾਏ–'।ਸੁਨਿ ਨਕੀਬ ਸਭਿਹਿਨਿ ਕੇ ਡੇਰੇ।ਜਹਿੰ ਕਹਿੰ ਹੁਕਮ ਸੁਨਾਯੋ ਟੇਰੇ ॥੧੫॥ 'ਛੋਟੇ, ਬਡੇ, ਧਨੀ ਸਿਖ, ਨਿਰਧਨ। ਸਭਿ ਪਹੁੰਚਹਿੰ ਸਤਿਗੁਰ ਕੋ ਦਰਸ਼ਨ'। ਬਸਤ੍ਰ ਸ਼ਸਤ੍ਰ ਸਭਿ ਪਹਿਰਿ ਸਰੀਰ। ਚਲੇ ਗੁਰੂ ਸਿੰਘ ਰਵਨ ਸਧੀਰ[2]॥੧੬॥ਚਮਰ ਚਾਰੁ ਫੂਰਤੋ ਚਿਤ ਚੋਰਤਿ।ਕਲਗੀ ਝੂਲਤਿ ਝਲਕ ਛਬਿ ਛੋਰਤਿ। ਸੰਗ ਬਹੁਤ ਸਿੱਖਨ ਭਟ ਭੀਰਾ।ਡੇਰੇ ਮਹਿੰ ਗੋ ਗੁਨੀ ਗਹੀਰਾ ॥੧੭॥ ਗਿਲਮ ਗ਼ਲੀਚ[3] ਫਰਸ਼ ਰਮਣੀਕਾ। ਪਸ਼ਮ ਰੰਗ ਨਾਨਾ ਬਿਧਿ ਨੀਕਾ। ਹੀਰੇ ਜਰਤਿ ਪੁਰਟ[4] ਕੇ ਪਾਵੇ। ਸੁੰਦਰ ਬੀਚ ਪੂਯੰਕ ਸੁਹਾਵੇ॥੧੮॥ ਤਿਸ ਪਰ ਚਢਿ ਬੈਠੇ ਦੁਤਿ ਪਾਵਤਿ। ਆਵਤਿ ਚਲੇ ਸਿਖ ਹਰਖਾਵਤਿ। ਦਰਸ ਲਾਲਸਾ ਰਿਦੈ ਨ ਥੋਰੀ। ਆਨਿ ਪਹੁਚੇ ਸ਼੍ਰੀ ਪ੍ਰਭੁ ਓਰੀ ॥ ੧੯ ॥ ਸੋਹਤਿ ਸੁਠ ਸੋਢੀ ਕੁਲ ਟੀਕਾ।ਦਰਸ਼ਨ ਕਰਹਿੰ ਭਾਵ ਧਰਿਜੀਕਾ। ਜੁਗਲ ਚਰਨ ਅੰਬੁਜ ਅਰੁਨਾਰੇ।ਨਖ ਪਿਖਿ ਸਸਿ ਟੁਕਰਾ ਦੁਤਿਹਾਰੇ[5]॥੨੦॥ਮ੍ਰਿਦੁਲ ਅਧਿਕ ਰੇਖਾ ਜੁਤਿ ਤਰਵਾ[6]। ਸੋ ਦੁਤਿ ਜਾਨਹਿ ਜਿਨਹਿ ਨਿਹਰਿਵਾ[7]। ਜੁਗਲ ਜੰਘ ਕਦਲੀ ਇਕਸਾਰੀ[8]।ਕਟ ਮਹਿੰ ਕਾਛੀ ਕਛੀ ਛਬਿ ਨਯਾਰੀ॥

[1]ਤੇਰੇ ਬਿਨਾਂ। [2]ਸ਼ੇਰ ਦੀ ਚਾਲ ਵਾਲੇ ਧੀਰਜ ਵਾਨ ਗੁਰੂ ਜੀ ਚੱਲੇ। [3]ਉੱਨ ਦੇ ਬਿਛੌਣੇ ਤੇ ਗ਼ਲੀਚੇ [ਫਾ:, ਗਲੀਮ=ਉੱਨ ਦਾ ਵਿਛੌਣਾ। ਮੁਲਤਾਨ ਸ਼ੁਜਾਵਾਦ ਵਾਲੇ ਪਾਸੇ ਗਿਲਮ ਦਰੀ ਨੂੰ ਭੀ ਕਹਿੰਦੇ ਹਨ]। [4]ਸੋਨੇ ਦੇ [ਸੰਸ:, ਪੁਰਟ]। [5]ਚੰਦ ਦੀਆਂ ਟੁਕੜੀਆਂ ਨਹੁਵਾਂ ਨੂੰ ਦੇਖਕੇ ਆਪਣੀ ਦੁਤੀ ਹਾਰ ਦੇਣ। [6]ਤਲੀਆਂ। [7]ਜਿਸਨੇ ਡਿੱਠੀਆਂ ਹਨ। [8]ਕੇਲੇ ਵਾਂਗੂ ਇਕਸਾਰ ਹਨ।

੨੧॥ ਕੁੰਭੀ ਡਿੰਭ ਸੁੰਡ ਭੁਜਦੰਡੇ[੧]। ਕੰਚਨ ਅੰਗਦ ਮੰਡਨ ਮੰਡੇ[੨]। ਕਟ ਮਹਿੰ ਜਟਤਿ ਤੁਨੀਰ[੩] ਸੁਹਾਯੋ। ਚੰਦ੍ਰਹਾਸੁ ਇਕ ਦਿਸ਼ਿ ਛਬਿ ਪਾਯੋ ॥੨੨॥ ਧਨੁਖ ਕਠੋਰ ਸਕੰਧੇ ਧਾਰਾ।ਕੋਸਨ ਲਗਿ ਜਿਸਕੀ ਹੈ ਮਾਰਾ। ਪੰਕਜ ਪਾਨ ਬਾਨ ਇਕ ਲੀਨੇ। ਕਬਿ ਕਬਿ ਫੇਰਿ ਪਿਖਹਿੰ ਦ੍ਰਿਗ ਦੀਨੇ ॥ ੨੩ ॥ ਅੰਸ ਉਤੰਗ[੪] ਸਿੰਘ ਕੀ ਨਯਾਈ।ਜਾਮਾ ਗਰੇ ਬਿਮੋਲ ਸੁਹਾਈ। ਉਰ ਬਿਸਤਾਰ[੫] ਮੋਤੀਅਨਿ ਮਾਲਾ। ਝੁਲਤਿ ਝਮਕ ਦੁਤਿ ਹੋਤਿ ਉਜਾਲਾ ॥ ੨੪ ॥ ਸ਼ਮਸ ਬਦਨ ਪਰ ਸੁੰਦਰ ਸੋਹੀ। ਮਧੁਪਾਵਲ ਪੰਕਜ ਪਰ ਹੋਹੀ[੬]। ਕੁੰਡਲ ਚੰਚਲ ਕਾਨਨ ਮਾਂਹੀ। ਮੁਖ ਮੰਡਲ ਪਰ ਸ਼ੋਭਤਿ ਛਾਹੀ[੭] ॥ ੨੫ ॥ ਕ੍ਰਿਪਾ ਭਰੇ ਦੋ ਨੈਨ ਰਸੀਲੇ। ਚਿਤਵਨ ਤਿਰਛੇ ਛਕਤਿ ਛਬੀਲੇ। ਬਿਨ ਗੁਨ ਧਨੁਖ ਕੁਟਲ ਅਸ ਭੌਹੈਂ[੮]। ਭਾਲ ਭਾਗ ਭੁਰਿ ਹੁਇ ਸਭਿ ਸੋਹੈਂ ॥ ੨੬ ॥ ਚਿਕਨੇ ਕੇਸ ਪਾਸ ਸਰੁਸਾਏ[੯]। ਜਨੁ ਪੰਨਗ ਛੌਨਾ[੧੦] ਸਮੁਦਾਏ। ਸੀਸ ਬੰਧੀ ਉਸ਼ਨੀਕ[੧੧] ਸੁਹਾਈ। ਊਪਰ ਜਿਗਾ ਅਧਿਕ ਛਬਿ ਛਾਈ ॥੨੭॥ ਕਲਗੀ ਝੁਲਤਿ ਉਤੰਗ ਸੁਰੰਗਾ[੧੨]। ਜਟਤਿ ਜਵਾਹਰ ਜੋ ਬਹੁ ਰੰਗਾ। ਪੁਰਟ ਦੰਡ ਜਟਤੀ ਬਹੁ ਜਾਂਹੀ। ਢੁਰਤਿ ਚੌਰ ਚਾਰਹੁੰ ਦਿਸ਼ਿ ਮਾਂਹੀ[੧੩] ॥੨੮॥ ਜਗਮਗ ਭੂਖਨ ਕਰਤਿ ਸਰੀਰਾ। ਬੈਠੇ ਬਿਕਸਤਿ ਮੁਖ ਬਰ ਬੀਰਾ। ਹਿੰਦੁ ਧਰਮ ਰੱਛਕ ਗੁਨਸਾਗਰ।ਤੁਰਕ ਤਰੁਨਿ ਤੋਰਨਿ ਗਜ ਨਾਗਰ ॥ ੨੯ ॥ ਜੋ ਅਸ ਧਯਾਨ ਰਿਦੇ ਮਹੁੰ ਧਰਿਹੀਂ। ਬਿਨੁ ਪ੍ਰਯਾਸ ਜਗ ਸਾਗਰ ਤਰਿਹੀਂ। ਤਬਿ ਸੰਗਤਿ ਸਗਰੀ ਚਲਿ ਆਈ। ਪਦ ਪੰਕਜ ਬੰਦਹਿੰ ਸਿਰ ਨਯਾਈ ॥ ੩੦ ॥ ਕ੍ਰਿਪਾ ਦ੍ਰਿਸ਼ਟਿ ਸੋਂ ਪਿਖਹਿੰ ਗੁਸਾਈਂ। ਬੈਠੇ ਸੁੰਦਰ ਸਭਾ ਲਗਾਈ। ਹੁਤੋ ਹਾਥ ਮਹਿੰ ਤੀਛਨ ਤੀਰਾ। ਸੋ ਪ੍ਰਵੇਸ਼ ਕਰਿ ਬੀਚ ਤੁਨੀਰਾ[੧੪] ॥੩੧॥ ਖੜਗ ਖੈਂਚਿ ਕਰ ਲੀਨਸਿ ਚਮਕਤਿ।ਥਹਿਰਤਿ ਮਨਹੁੰ ਦਾਮਨੀ ਦਮਕਤਿ।ਘਨ ਸੁਰ ਸਮ ਬੋਲੇ ਗੁਨ ਖਾਨੀ। [੧੫]ਸਭਿ ਸੰਗਤਿ ਗੁਰ ਪ੍ਰਿਯਾ ਮਹਾਨੀ ॥ ੩੨ ॥

[੧]ਭੁਜਦੰਡੇ ਹਾਥੀ ਦੇ ਬੱਚੇ ਦੀ ਸੁੰਡ ਵਰਗੇ ਹਨ। [ਸੰਸ:, ਕੁੰਭੀ=ਹਾਥੀ। ਸੰਸ:, ਡਿਭ=ਬੱਚਾ (ਅ) ਬਨਾਵਟ]। [੨]ਸੋਨੇ ਦੇ ਬਣਾਏ ਹੋਏ ਬਹੁੱਟੇ ਸ਼ੋਭ ਰਹੇ ਹਨ। (ਅ) ਮੰਡਨ=ਬੁਹੱਟਾ ਨਾਮੇ ਗਹਿਣਾ। ਮੰਡੇ=ਸਜ ਰਹੇ ਹਨ। [੩]ਜੜਾਊ ਤੂੱਬ। [੪]ਮੋਢੇ ਉਚੇ ਹਨ। [ਸੰਸ., ਅੰਸ਼]। [੫]ਚੌੜੀ ਛਾਤੀ ਪਰ। [੬](ਜਿਵੇਂ) ਭੌਰਿਆਂ ਦੀ ਪੰਗਤੀ ਕਵਲ ਪਰ ਹੁੰਦੀ ਹੈ। [੭](ਉਨ੍ਹਾਂ ਦੀ) ਝਲਕ। [੮]ਭੌਹਾਂ ਐਸੀਆਂ ਟੇਢੀਆਂ ਹਨ ਜਿਵੇਂ ਚਿੱਲੇ ਬਿਨਾਂ ਧਨੁਖ। [੯]ਫਾਹੀ ਦੇ ਸਦਰਸ਼ ਹੈਨ। [੧੦]ਸੱਪ ਦੇ ਬੱਚੇ। [੧੧]ਦਸਤਾਰ। [੧੨]ਸੁਹਣੇ ਰੰਗ ਵਾਲੀ। [੧੩]ਸੋਨੇ ਦੀ ਡੰਡੀ ਵਾਲਾ, ਜੜਾਊ ਚੌਰ ਚਾਰੇਂ ਪਾਸੇ ਢੁਰ ਰਿਹਾ ਹੈ [ਸੰਸ:, ਪੁਰਟ=ਸੋਨਾ]। [੧੪]ਭੱਥੇ ਵਿਚ।

ਅਤਿ ਪ੍ਰਿਯ ਸਿੱਖ ਅਹੈ ਕੋ ਮੇਰਾ। ਅਪਨੋ ਸੀਸ ਦੇਹਿ ਇਸ ਬੇਰਾ। ਕਾਰਜ ਪਰਯੋ ਆਨ ਇਸ ਕਾਲਾ। ਪੁਰਵਹਿ ਨਿਰ ਦੇ ਅਬਹਿ ਬਿਸਾਲਾ' ॥ ੩੩ ॥ ਅਸ ਕਹਿ ਭੂਸ਼ਨ ਕੀਨ ਗੁਸਾਈਂ। ਕਰਾਚੋਲ[1] ਪਰ ਦ੍ਰਿਸ਼ਟਿ ਲਗਾਈ। ਸੁਨਤਿ ਬਾਤ ਸਗਰੇ ਬਿਸਮਾਏ। ਧੀਰਜ ਤਜਾਗ ਦੀਨਿ ਸਿਰ ਨਵਾਏ ॥ ੩੪ ॥ ਗੁਰ ਦਿਸ਼ਿ ਦੇਖਿ ਸਕੈ ਨਹਿੰ ਕੋਊ। ਉਗ੍ਰ ਤੇਜ ਮੁਖ ਰਕਤੇ ਹੋਊ। ਖਯਾਲ ਟਲਾਇ ਪ੍ਰਭੂ ਕੁਛ ਕਾਲਾ। ਪੁਨ ਬੋਲੇ 'ਸੁਨਿ ਸੰਗਤਿ ਜਾਲਾ'! ॥ ੩੫ ॥ ਕੋ ਸਿਖ ਪ੍ਰਿਯ ਮੁਝ ਦੇਇ ਸੁ ਦਾਨਾ। ਕਰਹਿ ਕਾਜ ਅਰਪਹਿ ਨਿਜ ਪ੍ਰਾਨਾ। ਦੇਹ ਅਹੈ ਕਹੁ ਤਜਿ ਕਰਿ ਦੂਰ। ਧੀਰਜ ਧਰਿ ਦੇ ਸੀਸ ਹਜ਼ੂਰ' ॥ ੩੬ ॥ ਪੁਨ ਸੁਨਿ ਸੰਗਤਿ ਭੂਸ਼ਨ ਕੀਨਾ। ਸਨਮੁਖ ਹੋਇ ਨ[2], ਮਨ ਨ ਪਤੀਨਾ। ਚਮਕੈ ਚੰਦ੍ਰਹਾਸ ਕਰ ਮਾਂਹੀ। ਧਾਰ ਸਕਯੋ ਧੀਰਜ ਕੋ ਨਾਂਹੀ ॥ ੩੭ ॥ ਬੈਠੇ ਕਿਤਿਕ ਬੇਰ ਜਬਿ ਬੀਤੀ। ਕਹਯੋ ਬਚਨ ਤ੍ਰਿਤੀਆ ਤਿਸ ਰੀਤੀ। ਪਰਖਹਿੰ ਸਿੱਖਨਿ ਕੋ ਸੁਖਦਾਨੀ। —ਲਾਖਹੁ ਸੰਗਤਿ ਮਹਿਦ ਮਹਾਂਨੀ ॥ ੩੮ ॥ ਬੀਜ ਅਹੈ ਕੈਧੋਂ ਰਹਿ ਨਾਂਹੀ। ਜਿਸ ਤੇ ਹੋਇ ਸਰਬ ਨਿਰਬਾਹੀ। ਕੋਹਰਿ ਹੋਤਿ ਏਕ ਹੀ ਬਨ ਮੈਂ। ਕੈ ਨ ਪ੍ਰਵੇਸ਼ੈ ਡਰ ਧਰਿ ਮਨ ਮੈਂ ॥ ੩੯ ॥ ਤ੍ਰਿਤੀ ਬਚਨ ਜੋ ਪਰਤਉ ਖਾਲੀ। ਪੁਨ ਕੋ ਹੋਤਿ ਸੰਗਤਿ ਤਿਸੁ ਵਾਲੀ[3]—। ਦਯਾ ਸਿੰਘ* ਇਕ ਬਸੈ ਲਹੌਰ। ਛੱਤ੍ਰੀ ਸਭਿ ਸਿੰਘਨਿ† ਸਿਰਮੌਰ ॥ ੪੦ ॥ ਰਿਦੈ ਬਿਚਾਰ ਕੀਨਿ ਤਬਿ ਤਾਂਹੀ। —ਰੇ ਜਿਯ! ਜਿਯਤਿ ਸਦਾ ਕੋ ਨਾਂਹੀ। ਐਸੋ ਸਮੋਂ ਨਹੀਂ ਪੁਨ ਪਾਵੈ। ਸਤਿਗੁਰ ਕਾਜ ਸੀਸ ਤੁਵ ਆਵੈ ॥ ੪੧ ॥ ਇਤੀ ਬਿਲੰਬ ਕੀਨਿ ਧਿਕ ਤੋਹੀ। ਸ੍ਵਾਮੀ ਬਚਨ ਨ ਸਨਮੁਖ ਹੋਹੀ[4]—। ਇਮ ਬਿਚਾਰ ਕਰਿ ਤੂਰਨ ਠਾਂਢਾ। ਰਿਦੈ ਬਿਖੈ ਧੀਰਜ ਧਰਿ ਗਾਢਾ ॥ ੪੨ ॥ ਬਿਨਤੀ ਭਨੀ ਜੋਰਿ ਜੁਗ ਕਰ ਕੋ। 'ਲੀਜਹਿ ਸਤਿਗੁਰ ਮੇਰੇ ਸਿਰ ਕੋ'। ਸੁਨਿ ਕਲਗ਼ੀਧਰ ਤਜਯੋ ਪ੍ਰਯੰਕਾ। [5]'ਦੇਨੋ ਸਿਰ ਤੋ ਆਇ ਨਿਸ਼ੰਕਾ' ॥ ੪੩ ॥

[1]ਤਲਵਾਰ। [2]ਭਾਵ ਹੈ, ਸਨਮੁਖ ਤੱਕਣ ਨਾਂ। [3](ਉਸ ਵੇਲੇ ਯਾ) ਉਸ ਸੰਗਤ ਦਾ ਫਿਰ ਵਾਲੀ ਕੌਣ ਹੁੰਦਾ। [4]ਸ੍ਵਾਮੀ ਦੇ ਬਚਨ (ਕਰਦਿਆਂ ਹੀ ਕਿਉ) ਨਾ ਸਨਮੁਖ ਜਾ ਹੋਇਆ। [5](ਅਤੇ ਬੋਲੇ:—)।

*ਇਥੇ ਪੰਜ ਪਿਆਰਿਆਂ ਦੇ ਪਹਿਲੇ ਨਾਮ ਬੀ ਸਿੰਘ ਹੀ ਦਰਸਾਏ ਹਨ, ਅਸਲ ਵਿਚ ਸਿੰਘ ਪਦ ਨਾਵਾਂ ਦੇ ਨਾਲ ਅੰਮ੍ਰਿਤ ਛਕਾਕੇ ਸਤਿਗੁਰਾਂ ਨੇ ਮਗਰੋਂ ਲਾਇਆ ਸੀ। ਜੀਵਨ ਭਾਈ ਬੁੱਢਾ (ਕ੍ਰਿਤ: ਭਾ: ਮੰਗਲ ਸਿੰਘ) ਵਿੱਚ ਪਹਿਲੇ ਪੰਜੇ ਨਾਉਂ ਐਉਂ ਦਸੇ ਹਨ, ਦਇਆ ਰਾਮ, ਧਰਮਦਾਸ, ਮੁਹਕਮ ਚੰਦ, ਸਾਹਿਬ ਚੰਦ ਤੇ ਹਿੰਮਤ ਜੀ।

†ਸ਼ੁਧ ਪਾਠ 'ਸਿਖਨ' ਚਾਹੀਦਾ ਸੀ।

ਇਮ ਕਹਿ ਗਹੀ ਬਾਂਹੁ ਤਿਸ ਕੇਰੀ। ਤੰਬੂ ਮਹਿ ਲੈ ਗੋ ਬਿਨ ਦੇਰੀ। ਹੁਤੋ ਫਰਸ਼ ਬਿਚ ਦਯੋ ਬਿਠਾਈ।ਕਹਜੋ"ਬੈਠਿ ਕਿਮ ਹੈ ਨ ਲਖਾਈ ॥੪੪॥ ਇਕ ਬਕਰੇ ਪਰ ਖੜਗ ਚਲਾਯੋ। ਸੀਸ ਜੁਦਾ ਕਰਿ ਰਕਤ ਬਹਾਯੋ। ਲੋਚਨ ਸ਼੍ਰਵਣ ਕਰੇ ਸਵਧਾਨਾ। ਗੁਰ ਦਿਸ਼ਿ ਪਿਖਹਿ ਸਭਿਨਿ ਡਰ ਮਾਨਾ ॥੪੫॥ ਸ਼ਬਦ ਸੁਨਜੋ ਅਜ ਕਾਟਨਿ ਕੇਰਾ। ਤੰਬੂ ਵਹਿਰ ਰਕਤ ਕੋ ਹੇਰਾ। ਦੋਨਹੁੰ ਪਤੋ ਪਰਖ ਕਰਿ ਜਾਨਾ।–ਸੰਘਾਰਜੋ ਸਿਖ–ਅਚਰਜ ਠਾਨਾ ॥੪੬॥ ਬਦਨ ਪੀਤ ਸਭਿ ਧੀਰਜ ਹਾਲੇ। ਕੌਨ ਗੁਰੂ ਕੇ ਚਲਿਤ ਸੰਭਾਲੇ। ਥਰਹਰਿ ਕੰਪੇ, ਹਹਿਰਹਿੰ ਉਰ ਮਹਿ।ਅਨਿਕ ਕਲਪਨਾ ਕਲਪਤਿ ਗੁਰ ਮਹਿੰ॥੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸਿੱਖ' ਪ੍ਰਸੰਗ ਬਰਨਨੰ ਨਾਮ ਸਪਤ ਦਸਮੋ ਅੰਸੂ ॥ ੧੭ ॥

੧੮. [ਪੰਜ ਪਿਆਰੇ]।

ਦੋਹਰਾ॥ ਦਯਾ ਸਿੰਘ ਕੋ ਧੀਰ ਦੇ ਤੰਬੂ ਬਿਖੈ ਬਿਠਾਇ।ਕਲਗ਼ੀਧਰ ਨਿਕਸੇ ਵਹਿਰ ਰਿਸ ਜੁਤਿ ਬਦਨ ਦਿਖਾਇ ॥ ੧ ॥ ਚੌਪਈ ॥ ਸ਼ੁਣਤ ਭੀਰਜੋ ਪਾਨ ਕ੍ਰਿਪਾਨਾ। ਨਰਨਿ ਲਖਜੋ ਗੁਰ ਹਤੀ ਕ੍ਰਿਪਾਨਾ। ਤਿਸੀ ਰੀਤਿ ਪੁਨ ਥਿਰੇ ਪ੍ਰਯੰਕਾ। ਹੇਰਤਿ ਸਗਰੇ ਭਏ ਸਸ਼ੰਕਾ॥੨॥ਧੁਨਿ ਊਚੀ ਪੁਨ ਗੁਰੂ ਉਚਾਰਾ। ਔਰ ਦੇਇ ਸਿਰ ਕੋ ਸਿਖ ਪ੍ਯਾਰਾ। ਕਾਰਜ ਪਰਜੋ ਆਨ ਕਰਿ ਮੇਰਾ। ਸਿਰ ਦੀਨੇ ਬਿਨ ਹੋਹਿ ਨ, ਹੇਰਾ[1] ॥ ੩ ॥ ਸੁਨਿ ਪਿਖਿ ਸਰਬ ਰਹੇ ਬਿਸਮਾਈ। ਬੈਠੇ ਭੂਸ਼ਨ ਗ੍ਰੀਵ ਨਿਵਾਈ।–ਪੂਰਬ ਤੋਂ ਸੰਕ੍ਰਮ[2] ਕੁਛ ਅਹੈ। ਅਬਿ ਤੋਂ ਨਿਸ਼ਚੈ ਪਤਨੋਂ ਲਹੈ[3] ॥ ੪ ॥ ਲਖਜੋ ਸਭਿਨਿ[4]–ਇਕ ਹਤਜੋ ਅਗਾਰੀ। ਅਬਿ ਚਾਹਤਿ ਦੂਸਰ ਕੋ ਮਾਰੀ। ਕਿਤਿਕ ਬੇਰ ਪੁਨ ਕਹਿ ਜਗਦੀਸ਼ਾ। 'ਕੋ ਪ੍ਯਾਰੋ ਸਿਖ ਦੇਵਹਿ ਸੀਸਾ' ॥੫॥ ਜਬਿ ਹੂੰ ਤੀਜੋ ਬਚਨ ਉਚਾਰਾ। ਧਰਮ ਸਿੰਘ ਤਬਿ ਰਿਦੈ ਬਿਚਾਰਾ। ਜਾਤਿ ਜਾਟ ਹਸਤਨਪੁਰਿ ਵਾਸੀ। ਮਨ ਸੋਂ ਕਹਿ–ਕਜੋਂ ਭਾ ਪ੍ਰਾਣ ਨਾਸ਼ੀ[5] ॥ ੬ ॥ ਸਰਬ ਸਰੀਰ ਦੀਨਿ ਗੁਰ ਤਾਈਂ। ਕਰਹਿੰ ਤਥਾ ਜਿਯ ਜਥਾ ਸੁਹਾਈ[6]।ਗੁਰ ਕਰਤਬ ਮਹਿ ਕਜੋਂ ਕਰਿਸ਼ੰਕਾ। ਬੈਠਿ ਰਹਜੋ ਮਨ ਮਾਨਿ ਅਤੰਕਾ[7]–॥ ੭ ॥ ਇਮ ਬਿਚਾਰਿ ਤਤਛਿਨ ਹੈ ਠਾਂਢੋ। ਸੰਗਤ ਪਿਖਹਿ ਧੀਰ ਧਰਿ ਗਾਢੋ। ਕਹਜੋ ਨਿਸ਼ੰਕ ਜੋਰਿ ਜੁਗ ਕਰ ਕੋ। 'ਲਿਹੁ ਸਤਿਗੁਰ ਜੀ ਮੇਰੇ ਸਿਰ ਕੋ' ॥ ੮ ॥ ਦੇਖਿ ਸਿੱਖ ਪ੍ਰਿਯ

[1](ਇਹ ਗਲ ਅਸਾਂ ਚੰਗੀ ਤਰ੍ਹਾਂ) ਵੇਖ ਲਈ ਹੈ ਕਿ"""""""। [2]ਸੰਸਾ। [3]ਹੁਣ ਤਾਂ ਨਿਸਦੇ ਮਰਨਾ ਦਿੱਸਦਾ ਪਿਆ ਹੈ। [4]ਸਾਰਿਆਂ ਨੇ ਲਖ ਲਿਆ। [5]ਆਪਣੇ ਪ੍ਰਾਣ ਤੋਂ ਕਿਉਂ ਫਿਰਨਾ ਹੈਂ (ਜੋ ਅੱਗੇ ਦੱਸਦੇ ਹਨ:–)। [6]ਜਿਵੇਂ ਜੀਯ ਵਿਚ ਆਵੇ ਤਿਵੇਂ ਕਰਨ (ਗੁਰੂ ਜੀ)। [7]ਡਰ, ਸੰਕਾ।

ਉਠੇ ਪ੍ਰਯੰਕਾ। ਗਹਿ ਭੁਜ ਲੈਗੋ ਤਹਾਂ ਨਿਸ਼ੰਕਾ। ਤੰਬੂ ਬਿਖੈ ਜਾਇ ਬੈਠਾਯੋ। ਖੜਗ ਛਾਂਗ ਪਰ ਤਬਹਿ ਚਲਾਯੋ ॥੬॥ ਸ਼ਬਦ ਸੁਨਨੋਂ ਅਰੁ ਸ਼ੋਣਤ ਹੋਰਾ। ਸਭਿਨਿ ਲਖਨੋ ਸਿਖ ਕੋ ਕਟ ਗੋਰਾ। ਦਇਆ ਸਿੰਘ ਕੋ ਨਿਕਟ ਬਿਠਾਵਾ। 'ਬੈਠਹੁ,ਬਹਿਰ ਨ ਕਰੋ ਲਖਾਵਾ[1]' ॥੧੦॥ਸਜਿ ਸ਼ੋਣਤ ਜੁਤਿ ਅਸਿ[2] ਕਰ ਲੀਨੈ। ਵਹਿਰ ਆਇ ਥਿਰ ਗੁਰੂ ਪ੍ਰਬੀਨੈ। ਦੇਖਤਿ ਉੱਗ੍ਰ ਤੇਜ ਅਵਰੇਖਾ[3]। ਸਭਿ ਕੇ ਅਚਰਜ ਹੋਤਿ ਵਿਸ਼ੇਖਾ ॥ ੧੧ ॥ ਫਿਰ ਗਈ ਕਾਚਨ ਮੁਖ ਜ਼ਰਦਾਈ[4]। ਉਠਨੋ ਚਹਤਿ, ਨਹਿ ਗਮਨਨੋਂ ਜਾਈ। ਸਨੈ ਸਨੈ ਬੋਲਤਿ ਨਿਜ ਮਾਂਹੀ। 'ਦਰਸ ਕਾਲਕਾ ਇਹ ਫਲ ਤਾਂਹੀ ॥ ੧੨ ॥ ਉੱਗ੍ਰ ਦੇਵਤਾ ਸਹਨੋ ਨ ਜਾਈ। ਉਲਟ ਪਰੀ ਮਤ ਅਪਰ ਬਨਾਈ। ਤਿਸ ਦਿਨ ਤੇ ਭਏ ਕ੍ਰੂਰ ਘਨੇਰੇ। ਬਡ ਮਸੰਦ ਮਾਰਨੋ ਬਿਨ ਬੇਰੇ ॥ ੧੩॥ ਅਬਿ ਸਿੱਖਨ ਸਿਰ ਕੌਂਟ ਗਿਰਾਏ। ਤੇਜ ਉੱਗ੍ਰ ਮੁਖ ਪਿਖਨੋ ਨ ਜਾਏ'।ਸਭਿਨਿ ਸੁਨਤਿ ਪੁਨ ਗੁਰੂ ਉਚਾਰਾ। 'ਅਪਰ ਦੇਹੁ ਸਿਰ ਕੋ ਸਿਖ ਪ੍ਯਾਰਾ' ॥ ੧੪॥ ਕੇਤਿਕ ਹੁਤੇ ਦੂਰ ਸੁਨਿ ਧਾਏ। ਸ਼੍ਰੀ ਗੁਜਰੀ ਢਿਗ ਜਾਇ ਸੁਨਾਏ'ਗੁਰ ਕੀ ਬੁੱਧਿ ਬਿਪਰਜੈ ਹੋਈ। ਖੜਗ ਸੰਗ ਕਾਟੇ ਸਿਖ ਦੋਈ ॥ ੧੫ ॥ਪੁਨ ਅਪਰਨਿ ਕੋ ਬਾਕ ਸੁਨਾਵਤਿ।–ਕੋ ਸਿਰ ਦੇ ਸਿਖ, ਮੋ ਮਨ ਭਾਵਤਿ–। ਸਹਨੋ ਨ ਗਯੋ ਆਗਮਨ ਕਾਲੀ। ਕ੍ਰੂਰਿ ਕਰਮ ਕਰਤੇ ਅਸ ਚਾਲੀ॥੧੬॥ ਅਪਰ ਉਪਾਇ ਨਹੀਂ ਬਨਿ ਆਵੈ। "ਰੋਕ ਬਿਠਾਵਹੁ ਕਿਤਹੁੰ ਨ ਜਾਵੈਂ। ਥਿਰੈਂ ਪੌਰ ਪਰ ਸੁਭਟ ਘਨੇਰੇ। ਸਿਖ ਕੋ ਜਾਇ ਨਹੀਂ ਅਬਿ ਨੇਰੇ ॥੧੭॥ ਗੁਰ ਗਾਦੀ ਪਰ ਪੌਤ੍ਰ ਬਿਠਾਵਹੁ। ਸਭਿ ਸੰਗਤਿ ਕੇ ਬੀਚ ਪੁਜਾਵਹੁ'। ਸੁਨਤਿ ਮਸੰਦਨ ਤੇ ਅਸ ਬਾਨੀ। ਸ਼੍ਰੀ ਗੁਜਰੀ ਚਿਤ ਚਿੰਤਾ ਠਾਨੀ ॥ ੧੮ ॥ ਨਿਕਟ ਦਾਸ ਜੇ ਤੁਰਤ ਪਠਾਏ। 'ਦੇਖਹੁ ਭਲੇ ਦੇਹੁ ਸੁਧ ਆਏ'। ਪਰਨੋ ਨਗਰ ਮਹਿ ਰੌਰ ਬਿਸਾਲਾ।ਨਰ ਨਾਰੀ ਬਿਸਮੇ ਤਿਸ ਕਾਲਾ॥੧੯॥ਇਤ ਪ੍ਰਭੁ ਤੀਨਬਾਰ ਜਬਿ ਭਾਖੇ।–ਕੋ ਸਿਖ ਸਿਰ ਦੇ, ਗੁਰ ਅਭਿਲਾਖੇ–।ਇਮ ਸੁਨਿ ਕੈ ਬਚ ਕਲਗ਼ੀਧਰ ਕੇ। ਤੂਰਨ ਉਠਨੋ ਜੋਰਿ ਕਰ ਕਹਿਕੈ ॥ ੨੦ ॥ ਮੁਹਕਮ ਸਿੰਘ ਨਾਮ ਬੱਖਨਾਤੀ। ਨਾਮਦੇਵ ਕੀ ਜਿਸ ਤਨ ਜਾਤੀ[5]। ਵਾਸੀ ਹੁਤੋ ਦ੍ਵਾਰਕਾ

---

[1]ਬਾਹਰ ਪਤਾ ਨਾ ਲੱਗੇ। [2]ਸਜਰੇ ਲਹੂ ਵਾਲੀ ਤਲਵਾਰ। [3]ਦੇਖਣ ਵਾਲਿਆਂ ਨੇ (ਸ਼੍ਰੀ ਗੁਰੂ ਜੀ ਦਾ) ਉੱਗ੍ਰ ਤੇਜ ਦੇਖਿਆ। [4]ਕੱਚਿਆਂ ਦੇ ਮੂੰਹ ਤੇ ਪੀਲੱਤਣ ਫਿਰ ਗਈ। [5]ਭਾਵ ਛੀਂਬਾ ਜਾਤ ਦਾ।

ਨਗਰੀ । ਗ੍ਰਹਣ ਕਰੀ ਸਿੱਖੀ ਬਿਧਿ ਸਗਰੀ ॥ ੨੧ ॥ ਕਹਿਨਿ ਲਗਸੋ 'ਲੀਜੈ ਸਿਰ ਮੋਹੀ । ਕੀਜਹਿ ਛਿਮਾ ਬਿਲੰਬ ਜੁ ਹੋਹੀ' । ਸੁਨਿ ਤਿਹ ਗਹਸੋ ਹਾਥ ਮਹਿ ਹਾਥਾ । ਲੈਗੋ ਤੰਬੂ ਮਹਿ ਜਗਨਾਥਾ ॥ ੨੨ ॥ ਦੋਨਹੁੰ ਕੋ ਢਿਗ ਤ੍ਰਿਤੀ ਬਿਠਾਯੋ । ਤ੍ਰਿਤੀ ਛਾਂਗ ਪਰ ਖੜਗ ਚਲਾਯੋ । ਜਾਨਸੋ ਸਭਿਨਿ /ਹਨਸੋ ਸਿਖ ਜਾਈ । ਰੁਧਿਰ ਧਾਰ ਤ੍ਰੈ ਠੌਰ ਬਹਾਈ ॥ ੨੩ ॥ ਚੰਚਲ ਗਤਿ ਸੋਂ ਬਾਹਿਰ ਆਏ । ਖੜਗ ਰਕਤ ਜੁਤਿ ਕਰ ਚਮਕਾਏ । ਬੈਠਿ ਸਿੰਘਾਸਨ ਪਰ ਫੁਰਮਾਯੋ । 'ਜੋ ਸਿਖ ਸਿਰ ਦੇ ਮੋ ਮਨ ਭਾਯੋ'॥੨੪॥ ਸਾਹਿਬ ਸਿੰਘ ਸੈਨ ਤਨ ਜਾਤੀ[1] । ਬਿਦਰ ਪੁਰੀ ਵਾਸੀ ਬੱਖਸ਼ਾਤੀ । ਠਾਂਢੋ ਭਯੋ ਜੋਰਿ ਕਰਿ ਹਾਥਾ । 'ਸਿਰ ਮੇਰੋ ਲਿਹੁ ਅਬਿ ਜਗਨਾਥਾ ॥ ੨੫ ॥ ਰਾਵਰਿ ਹੇਤੁ ਆਇ ਜੋ ਦੇਹੀ । ਬਹੁਰ ਰਾਖਨੀ ਕਾਰਜ ਕੇਹੀ' ਸੁਨਿ ਕਰਿ ਤਤਛਿਨ ਉਠੇ ਗੁਸਾਈਂ।ਗਹੀ ਬਾਂਹ ਲੈਗੋ ਤਿਸ ਥਾਈਂ॥੨੬॥ਤਿਨ ਸਮੀਪ ਹੀ ਜਾਇ ਬਿਠਾਯਹੁ । ਚਤੁਰਥ ਅਜ ਪਰ ਖੜਗ ਚਲਾਯਹੁ । ਵਹਿਰ ਸੁਨਤਿ ਸੰਗਤਿ ਬਿਸਮਾਵੈ ।--ਕੌ ਜਾਨਹਿ ਗੁਰ ਕੌ ਕਨਾ ਭਾਵੈ ! ॥ ੨੭ ॥ ਛੇਦਤਿ ਹੈਂ ਸਿੱਖਨ ਕੇ ਸੀਸਾ । ਜਾਨੀ ਜਾਇ ਨ ਗਤਿ ਜਗਦੀਸ਼ਾ--।ਨਿਚੁ-ਰਤਿ ਸ਼ੋਣਤ ਕਰ ਅਸਿ ਸੋਊ[2] । ਬੈਠੇ ਆਇ ਪਿਖਤਿ ਸਭਿ ਕੋਊ ॥ ੨੮ ॥ ਬਹੁਰ ਬਚਨ ਉਚਰਸੋ ਤਿਸ ਰੀਤੀ।'ਅਸ ਕੋ ਸਿਖ ਸਿਰ ਦੇ ਯੁਤਿ ਪ੍ਰੀਤੀ'। ਬਿਸਮਾਨੇ ਸੁਨਿ ਸ਼ੈਨ ਮਝਾਰਾ।--ਸਭਿ ਸਿੱਖਨਿ ਕੋ ਚਹਤਿ ਸੰਘਾਰਾ?॥੨੯॥ ਹਤੇ ਚਾਰ ਪੁਨ ਅਪਰ ਪੁਚਾਰੈਂ[3]।ਧੰਨ ਸੁ[4] ਗੁਰ ਰਜ਼ਾਇ ਸਿਰ ਧਾਰੈਂ--।ਹੁਤੇ ਦੂਰ ਸੋ ਟਰਿ ਗੇ ਕਾਰੇ । ਲੋਕਨਿ ਸੋਂ ਗੁਰ ਕ੍ਰਿਆ ਉਬਾਰੇ[5] ॥੩੦॥ਕਿਤਿਕ ਬਚਾਇ ਦ੍ਰਿਸ਼ਟਿ ਕੌ ਗਏ । ਕਿਤਿਕ ਲਾਜ ਤੇ ਥਿਰ ਹੀ ਭਏ । ਗੁਰ ਸਨ-ਮੁਖ ਨਹਿੰ ਸਾਕਹਿੰ ਦੇਖਿ । ਸ਼ੰਕਮਾਨ ਚਿਤ ਭਏ ਵਿਸ਼ੇਖ॥੩੧॥ ਤੀਨ ਵਾਰ ਜਬਿ ਗੁਰੂ ਉਚਾਰਾ । 'ਦੇਹੁ ਸੀਸ ਕੌ ਸਿਖ ਮਮ ਪਯਾਰਾ' । ਹਿੰਮਤ ਸਿੰਘ ਵਾਸੀ ਜਗੰਨਾਥ । ਝੀਵਰ ਜਾਤਿ ਬੰਦਿ ਦੈ ਹਾਥ ॥ ੩੨ ॥ ਕਹਤਿ ਭਯੋ 'ਲੀਜੈ ਮਮ ਸਿਰ ਕੌ'।ਸੁਨਿ ਗੁਰ ਤੁਰਤ ਗਹਸੋ ਤਿਸ ਕਰ ਕੋ।ਅੰਤਰ ਤੰਬੂ ਕੋ ਤਬਿ ਜਾਈ। ਪੰਚਮ ਅਜ ਪਰ ਤੇਗ਼ ਚਲਾਈ॥੩੩॥ਭਯੋ ਸ਼ਬਦ ਸਭਿ-ਹਿਨਿ ਸੁਨਿ ਪਾਯੋ । ਦੇਖਸੋ ਰੁਧਿਰ ਵਹਿਰ ਜਬਿ ਆਯੋ । ਹਨੇ ਪੰਚ ਸਿਖ

[1]ਭਾਵ ਨਾਈ । [2]ਹੱਥ ਵਿਚ ਓਹੋ ਤਲਵਾਰ । [3]ਮੰਗਦੇ ਹਨ । [4]ਧੰਨ (ਹਨ) ਓਹ ਜੋ [5]ਲੋਕਾਂ ਨੂੰ ਗੁਰੂ ਜੀ ਦੀ ਕ੍ਰਿਆ ਦੱਸਣ ਲੱਗੇ ।

ਸਭਿ ਨੇ ਜਾਨੇ। ਗੁਰ ਆਸ਼ੈ ਨਹਿੰ ਸਕਹਿੰ ਪਛਾਨੇ ॥ ੩੪ ॥ ਦੋਹਰਾ ॥ ਅਸਿ ਪ੍ਰਵੇਸ਼ ਕਰਿ ਕੋਸ਼ ਮਹਿੰ[1],ਕ੍ਰਿਪਾ ਢਰੇ ਜੁਗ ਨੈਨ।ਗਹਿ ਗਹਿ ਅੰਗ ਲਗਾਇ ਤਿਨ ਰੁਚਿਰ ਸੁਖਦ ਕਹਿ ਬੈਨ ॥੩੫॥ 'ਮਮ ਸਰੂਪ ਤੁਮ ਅਬਿ ਭਏ, ਹੌਂ ਭਾ ਤੁਮਹਿੰ ਸਰੂਪ। ਬ੍ਰਹਮ ਗਯਾਨ ਦਿਢ ਰਿਦੇ ਹੈ ਪਦ ਅਤਿ ਲੀਨਿ ਅਨੂਪ !' ॥ ੩੬ ॥ ਪਰਮ ਪ੍ਰਸੰਨ ਭੇ ਪੰਚ ਪਰ ਅਸ ਮਨ ਉਪਮਾ ਆਇ। ਪਾਂਚਹੁ ਪਾਂਡਵ ਪਰ ਮਹਾਂ ਜਿਮ ਸ਼੍ਰੀ ਕ੍ਰਿਸ਼ਨ ਸਹਾਇ ॥ ੩੭ ॥ ਏਕ ਮੇਕ ਹੈ ਮਿਲਤਿ ਜਿਮ ਨ੍ਰਿਪਤਿਜੁਧਿਸ਼ਟਰ ਆਦਿ।ਛਠਮਰੂਪ ਗੋਬਿੰਦ ਕੋ[2]ਤਿਮ ਬਾਢੋ ਅਹਿਲਾਦ॥੩੮॥ਅਤਿ ਅਨੰਦ ਬਿਗਸੇ ਬਦਨ ਦਯਾ ਸਦਨ ਪਦ ਦੀਨ[3]। ਸੋਧ ਕਰੇ ਅਪਨੇ ਸਰਸ[4]ਗਯਾਨ ਪ੍ਰਬੀਨ ਪ੍ਰਬੀਨ[5] ॥੩੯॥ ਪਰਵਾਰਤਿ ਹੁਇ ਪੰਚ ਤੌ[6] ਵਹਿਰ ਆਇ ਸੁਖਦਾਇ[7]। ਸਾਦਰ ਨਿਕਟ ਬਿਠਾਇ ਕਰਿ ਬਿਰੇ ਪ੍ਰਸੰਕ ਭਸਾਇ ॥ ੪੦ ॥ ਸਭਿਨਿ ਸੁਨਾਵਨਿ ਕਾਰਨੇ ਊਚੇ ਕੀਨਿ ਬਖਾਨ।'ਰਾਖਸੋ ਸਿੱਖੀ ਬੀਜ ਜਗ ਅੰਗਦ ਗੁਰੂ ਸਮਾਨ॥੪੧॥ਸਭਿ ਸੰਗਤਿ ਕੇ ਤਾਰਿਬੇ ਸਮਰਥ ਭੇ ਇਹ ਪੰਚ। ਜਾਨਹੁ ਮੋਹਿ ਸਮਾਨ ਤਿਨ ਭੇਦ ਰਹਸੋ ਨਹਿੰ ਰੰਚ' ॥੪੨॥ ਚੌਪਈ ॥ ਸੁਨਿ ਪਿਖਿ ਸੰਗਤਿ ਸਭਿ ਬਿਸਮਾਨੀ। 'ਗੁਰ ਕੀ ਗਤਿ ਕਿਛੁ ਜਾਇ ਨ ਜਾਨੀ। ਪਰਖਨਿ ਕਰਤਿ ਲਖੇ ਨਹਿੰ ਕਾਹੂੰ। ਕਰਮ ਬਿਲੋਕਿ ਤ੍ਰਾਸ ਮਨ ਮਾਂਹੂੰ ॥ ੪੩ ॥ ਧੰਨ ਧੰਨ ਗੁਰ ਅਚਰਜ ਚਰਿਤਾ। ਕੋ ਲਖਿ ਸਕਹਿ ਅਧਿਕ ਮਤਿ ਧਰਤਾ।ਲਘੁ ਬਿਸਾਲ ਸਭਿ ਸਿੱਖ ਤੁਮਾਰੇ। ਦੇਹੁ ਕਸੌਟੀ ਕੋ ਸੰਭਾਰੇ?'॥੪੪॥ਇੱਤਮਾਦਿਕ ਕਹਿ ਕਹਿ ਪਛੁਤਾਇ।ਤਿਨ ਪੰਚਹੁੰ ਕੋ ਸੀਸ ਨਿਵਾਇ। 'ਸਭਿ ਕੀ ਰਾਖ ਲੀਨਿ ਪਤਿ ਮਹਾਂ। ਧਰਿ ਧੀਰਜ ਊਚੋ ਪਦ ਲਹਾ' ॥ ੪੫ ॥ ਦੋਹਰਾ ॥ ਕੁਛਕੁ ਕਾਲ ਦਰਸ਼ਨ ਮਹਾਂ ਦੇਤਿ ਰਹੇ ਸਮੁਦਾਇ। ਉਠੇ ਬਹੁਰ ਗਮਨੇ ਸਦਨ ਸਿਖ ਰੋ ਨਿਜ ਨਿਜ ਥਾਇੰ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸਿਖ ਪਰਖਨ' ਪ੍ਰਸੰਗ ਬਰਨਨੰ ਨਾਮ ਅਸ਼ਟ ਦਸ਼ਮੋ ਅੰਸੂ ॥ ੧੮ ॥

੧੯. [ਅੰਮ੍ਰਿਤ ਛਕਾਇਆ]।

ਦੋਹਰਾ।ਇਮ ਪਰਖਤਿ ਸਿੱਖਨਿ ਭਲੇ ਸੋ ਦਿਨ ਦਿਯੋ ਬਿਤਾਇ।ਸ਼੍ਰੀ ਗੁਜਰੀ ਢਿਗ ਦਾਸ ਗੇ ਗੁਰ ਜਸੁ ਕਹਨੇ ਸੁਨਾਇ ॥ ੧ ॥ ਚੌਪਈ ॥ 'ਨਹਿੰ ਪਰਖੇ

[1]ਮਿਆਨ ਵਿਚ ਤਲਵਾਰ ਨੂੰ ਕ਼ਰਕੇ। [2]ਕ੍ਰਿਸ਼ਨ ਦਾ। [3](ਦਯਾ ਦੇ ਘਰ=) ਗੁਰੂ ਜੀ ਨੇ (ਬ੍ਰਹਮ ਗਿਆਨੀ ਦੀ) ਪਦਵੀ ਦਿਤੀ। [4]ਸੋਧਕੇ ਆਪਣੇ ਭੁੱਲ ਕੀਤੇ। [5]ਗਜਾਨ ਪ੍ਰਬੀਨ (ਗੁਰੂ ਜੀ ਨੇ ਗਜਾਨ ਵਿਚ) ਪ੍ਰਬੀਨ ਕਰ ਦਿਤੇ। [6]ਪੰਜਾਂ ਨਾਲ ਘੇਰੇ ਹੋਏ। [7]ਗੁਰੂ ਜੀ।

ਗੁਰ ਕਰਮ ਭਲੇਰੇ[1] । ਜਹਿ ਕਹਿ ਨਿੰਦਾ ਕੀਨਿ ਘਨੇਰੇ। ਪਰਖਨਿ ਕਰੇ ਸਿੱਖ ਸਮੁਦਾਏ[2]। ਅਬਿ ਚਾਹਤਿ ਹੈਂ ਪੰਥ ਉਪਾਏ ॥੨॥ ਕੂਰੇ ਭਾਖਹਿ–ਕੂਰ ਸੁਭਾਊ–। ਜੋ ਕਾਚੇ,ਗੁਨ ਲਖਿ ਨ ਸਕਾਊ[3]। ਸੁਨਿ ਕਰਿ ਮਾਤ ਅਨੰਦੋ ਪਾਯੋ । ਅਤਿ ਚਿੰਤਾ ਜਬਿ ਪ੍ਰਥਮ ਸੁਨਾਯੋ ॥੩॥ ਖਾਨ ਪਾਨ ਕਰਿਕੈ ਸਮੁਦਾਈ । ਸੁਪਤਿ ਜਥਾ ਸੁਖ ਰਾਤਿ ਬਿਤਾਈ।ਰਹੀ ਜਾਮ ਜਾਗੇ ਸੁ ਕ੍ਰਿਪਾਲਾ। ਸਰਬ ਸੋਚ ਕੀਨਸਿ ਤਿਸ ਕਾਲਾ ॥ ੪ ॥ ਪੁਨ ਸ਼ਨਾਨ ਕਰਿ ਬਿਧਿ ਵਤ ਨੀਰਾ[4] । ਆਰ ਬੰਦ[5] ਕਛ ਤਜੀ ਉਤੀਰਾ[6]। ਕਰਨੋ ਅਪਰ ਧਰ ਕਟਿ ਕਛ ਤੀਰਾ[7]।ਚੀਰ ਸਰੀਰ ਪਹਿਰਿ ਥਰ ਬੀਰਾ॥੫॥ਕੇਸ ਪਾਸ ਛਬਿ ਰਾਸਸੁਧਾਰੇ[8]। ਜੂਰੋ ਕਰਿ ਬੰਧੀ ਦਸਤਾਰੇ । ਊਪਰ ਜਿਗਾ ਰਾਖਿ ਰਮਣੀਕਾ। ਕਲਗ਼ੀ ਧਰੀ ਤੁੰਗ ਬਿਧਿ ਨੀਕਾ ॥ ੬ ॥ ਖੜਗ ਨਿਖੰਗ ਬੰਧਿ ਕਟ ਸੰਗਾ । ਧਨੁਖ ਹਾਥ ਗਹਿ ਸੁੰਦਰ ਰੰਗਾ । ਮੂਛਨ ਤਾਉ ਦੀਨ ਕਰਿ ਬੰਕੀ। ਆਸਨ ਕਰਿ ਬੈਠੇ ਅਕਲੰਕੀ[9]॥੭॥ ਨਿਜ ਸਰੂਪ ਚਿਤਵਹਿ ਕਰਿ ਧਯਾਨਾ। ਇਸ ਪ੍ਰਕਾਰ ਸੋਂ ਕੀਨਿ ਬਿਧਾਨਾ । ਉਗੋ ਭਾਨੁ ਤੇ ਅੰਤਰਜਾਮੀ । ਚਾਹਤਿ ਪੰਥ ਚਲਾਵਨਿ ਕਾਮੀ ॥੮॥ ਉਠਿ ਕਰਿ ਗਮਨੇ ਤਜਿ ਕਰਿ ਆਸਨ। ਨਿਕਸਿ ਦੁਰਗਤੇ ਪਾਨ ਸਰਾਸਨ[10]।ਨਿੰਮ੍ਹੀ ਲੋਕ ਹਜ਼ਾਰਹੁੰ ਹੋਵਤਿ। ਪਾਵਨ ਬਨਹਿ ਦਰਸ ਕੋ ਜੋਵਤਿ ॥ ੯ ॥ ਚਢਿ ਤੁਰੰਗ ਆਏ ਤਿਸ ਥਾਨੇ । ਜਹਾਂ ਬੈਠਿ ਸਿਖ ਪਰਖਨਿ ਠਾਨੇ । ਨਾਮ ਕੇਸਗੜ ਹੈ ਤਿਸ ਕੇਰਾ । ਉਤਪਤਿ ਪੰਥ ਹੋਨਿ ਥਲ ਹੇਰਾ[11] ॥੧੦॥ਬੈਠੇ ਆਇ ਚਾਨਣੀ ਤਰੇ। ਸੁਭਟ ਸਿੱਖ ਸੈਂਕਰ ਤਹਿ ਖਰੇ । ਛਬਿ ਅਮੋਲ ਲੋਚਨ ਅਨਿਯਾਰੇ।ਦੇਖਹਿ ਦਯਾ ਦ੍ਰਿਸ਼ਟਿ ਦੁਖ ਟਾਰੇ ॥ ੧੧ ॥ ਤਿਹ ਛਿਨ ਇਕ ਬਾਸਨ ਮੰਗਵਾਵਾ । ਸਤੁੱਦ੍ਰਵ ਕੋ ਜਲ

---

[1](ਕੂੜੇ ਤੇ ਕੱਚਿਆਂ ਨੇ) ਗੁਰੂ ਜੀ ਦੇ ਭਲੇ ਕਰਮਾਂ ਦੀ ਪਰਖ ਨਹੀਂ ਕੀਤੀ। (ਅ) ਭਲੇਰੇ= ਭੈੜਿਆਂ ਨੇ..... (ਵਕ਼ੋਕਤੀ) । [2](ਗੁਰੂ ਜੀ ਨੇ ਤਾਂ) ਸਾਰੇ ਸਿੱਖ ਪਰਖੇ ਹਨ । [3]ਜੋ ਕੂੜੇ ਹਨ ਉਨ੍ਹਾਂ ਨੇ ਕਿਹਾ ਸੀ ਕਿ ਗੁਰੂ ਜੀ ਕੂਰ ਸੁਭਾ ਵਾਲੇ ਹੋ ਗਏ ਹਨ। ਜੋ ਕੱਚੇ ਹਨ ਗੁਣ ਨੂੰ ਲਖ ਨਹੀਂ ਸਨ ਸਕਦੇ । [4]ਬਿਧੀ ਪੂਰਬਕ ਜਲ ਵਿਚ । [5]ਨਾਲਾ [ਫਾ:, ਆਜ਼ਾਰ ਬੰਦ] । [6](ਗਿੱਲੀ) ਕੱਛ ਦਾ ਨਾਲਾ ਖੋਹਲਕੇ (ਕਛ) ਉਤਾਰੀ । [ਸੰਸ,: ਉਤ੍ਤੀਰਣ=ਖੁਹਲਣਾਂ । ਤਜੀ=ਛੱਡੀ, ਲਾਹੀ] । [7]ਲੱਕ ਨਾਲ ਕੱਛ ਹੋਰ ਧਾਰੀ [ਤੀਰਾ=ਕੋਲ, ਨਾਲ] । [8]ਕੇਸਾਂ ਨੂੰ ਫਾਹੀ ਨਾਲ ਤੁੱਲਤਾ ਇਸ ਵਾਸਤੇ ਦਿੰਦੇ ਹਨ ਕਿ ਇਨ੍ਹਾਂ ਦੀ ਸੁੰਦਰਤਾ ਵਿਚ ਪ੍ਰੇਮੀਆਂ ਦੇ ਦਿਲ ਫਸਦੇ ਹਨ । [9]ਭਾਵ ਗੁਰੂ ਜੀ । [10]ਹਥ ਵਿਚ ਧਨੁਖ (ਲਈ) ਕਿਲ੍ਹੇ ਤੋਂ ਨਿਕਲੇ । [11](ਅਸਾਂ) ਡਿੱਠਾ ਹੈ । (ਅ) ਦੇਖਿਓ ਨੇ ।

ਸੁਚਿ ਅਨੁਵਾਵਾ। ਨਿਜ ਆਗੇ ਰਖਵਾਵਨਿ ਕੀਯੋ। ਜੋ ਕ੍ਰਿਪਾਨ ਸ੍ਰੀ ਦੇਵੀ ਦੀਯੋ*॥੧੨॥ਤਾ ਮਹਿ ਲਗੇ ਫੇਰਨੇ ਸ੍ਵਾਮੀ। ਬਦਨ ਬਦਤਿ ਬਾਨੀ ਅਭਿਰਾਮੀ। ਦਇਆ ਸਿੰਘ ਤੇ ਆਦਿਕ ਜੇਈ। ਪੰਚਹੁੰ ਖਰੇ ਅੱਗੁ ਕਰਿ ਤੇਈ ॥੧੩॥ਬਸਤ੍ਰ ਨਵੀਨ ਸ਼ਸਤ੍ਰ ਪਹਿਰਾਏ।ਜਟਤਿ ਜਵਾਹਰ ਜਿਨ ਸਮੁਦਾਏ। ਰੁਚਿਰ ਬਿਭੂਖਨ ਅੰਗਾਂ ਸਜਾਏ। ਅਪਨੇ ਰੂਪ ਸਮਾਨ ਬਨਾਏ॥ ੧੪॥ 'ਕਹਹੁ ਵਾਹਿਗੁਰੂ' ਦਿਯ ਉਪਦੇਸ਼ਾ। ਹਾਥ ਜੋਰਿ ਥਿਰ ਸਿੱਖ ਵਿਸ਼ੇਸ਼ਾ। ਜਪੁਜੀ ਪਾਠ ਪ੍ਰਥਮ ਕਰਿ ਲੀਨਾ। ਬਹੁਰ ਸੈਯੇ ਪਢਿਬੋ ਕੀਨਾ॥੧੫॥ਪੌੜੀ ਪੰਚ ਅਨੰਦ ਪਢਨੋ ਹੈ। ਅੰਮ੍ਰਿਤ ਮੈਂ ਬਹੁ ਤੇਜ ਬਢਨੋ ਹੈ। ਤਿਸ ਛਿਨ ਚਟਕ[1] ਆਇਗੋ ਦੋਊ। ਸ੍ਰੀ ਗੁਰ ਦ੍ਰਿਸ਼ਟਿ ਪਰਤਿ ਭੇ ਸੋਊ ॥ ੧੬ ॥ ਇਕ ਬਾਸਨ ਮਹਿ ਤਨਕ[2] ਸੁ ਪਾਯੋ। ਤਿਨ ਆਗੇ ਧਰਿ ਤਬਹਿ ਪਿਆਯੋ।ਭਏ ਬੀਰ ਰਸ ਪੀਵਤਿ ਦੋਊ। ਜੁੱਧ ਕਰਨਿ ਲਾਗੇ ਮਿਲਿ ਸੋਊ ॥ ੧੭॥ ਚੁੰਚਨ ਪੰਖ ਪ੍ਰਹਾਰਨਿ ਕਰਿਹੀਂ। ਪੀਰ ਸਰੀਰ ਨ ਉਰ ਮਹਿ ਧਰਿਹੀਂ। ਰੁਧਰਿ ਚੁਚਾਤ ਅਧਿਕ ਤਨ ਮਾਂਹੀ।ਮਾਰਨ ਮਰਨਿਰੌਦ੍ ਰਸੁ ਚਾਹੀਂ॥੧੮॥ਅਤਿਸ਼ੈ ਕਰਿ ਸੰਘਰ ਤਿਸ ਕਾਲਾ। ਮ੍ਰਿਤਕ ਭਏ ਪਹੁੰਚੇ ਸੁਰਸਾਲਾ[3]। ਘਟਕਾ

[1]ਚਿੜੇ। [2]ਥੋੜਾ (ਅੰਮ੍ਰਿਤ)। [3]ਸੁਰਗ।

*ਦੇਵੀ ਦੇ ਹੱਥੋਂ ਮਿਲੀ ਕਿਸੇ ਕਰਦ, ਕਿਸੇ ਛੁਰੀ, ਕਿਸੇ ਕ੍ਰਿਪਾਨ ਲਿਖੀ ਹੈ, ਮਹਿਮਾਂ ਪ੍ਰਕਾਸ਼ ਨੇ ਕੁੰਡ ਠੰਢਾ ਕਰਨੇ ਪਰ ਉਸ ਵਿਚੋਂ ਖੰਡਾ ਨਿਕਲਿਆ ਦੱਸਿਆ ਹੈ। ਕਵਿ ਜੀ ਆਪ ਪਿੱਛੇ 'ਕਰਦ ਦਿਤੀ' (ਦੇਖੋ ਰੁਤ ਦਿਹੋ ਅੰਸੂ ੧੧ ਅੰਕ ੨ੰ) ਦੱਸ ਆਏ ਹਨ, ਇੱਥੇ ਕ੍ਰਿਪਾਨ ਲਿਖਦੇ ਹਨ। ਦੇਵੀ ਪ੍ਰਗਟੀ ਕਿ ਨਾ ਕੁਛ ਦਿਤਾ ਕਿ ਨਾ ? ਇਸ ਪਰ ਵਿਚਾਰ ਲਈ ਪਿੱਛੇ ਦੇਖੋ ਅੰਸੂ ੧੨ ਅੰਕ ੪੯ ਦੀ ਹੇਠਲੀ ਟੂਕ।

ਇਸੇ ਅੰਸੂ ਦੇ ਅੰਕ ੨੨ ਤੋਂ ਪਤਾ ਲਗਦਾ ਹੈ ਕਿ ਕਵੀ ਜੀ ਕ੍ਰਿਪਾਨ ਤੇ ਖੰਡੇ ਨੂੰ ਇਕੋ ਕਹਿ ਰਹੇ ਹਨ ਇਸੇ ਅੰਸੂ ਦੇ ਅੰਕ ੪੫ ਵਿਚ ਅੰਮ੍ਰਿਤ ਨੂੰ ਖੰਡੇ ਪਾਹੁਲ ਕਹਿ ਰਹੇ ਹਨ। ਅੰਮ੍ਰਿਤ ਜੋ ਸਤਿਗੁਰੂ ਜੀ ਨੇ ਤਿਆਰ ਕੀਤਾ ਸੀ, ਉਸ ਵਿਚ ਨਾ ਕਰਦ ਫੇਰੀ ਸੀ ਨਾ ਕ੍ਰਿਪਾਨ ਪਰ ਖੰਡਾ ਜੋ ਦੋਧਾਰਾ ਹੁੰਦਾ ਹੈ। ਅਜ ਤਕ ਅੰਮ੍ਰਿਤ ਤਖਤਾਂ ਗੁਰਦੁਆਰਿਆਂ ਤੇ ਸਭ ਥਾਈਂ ਖੰਡੇ ਨਾਲ ਹੀ ਤਿਆਰ ਹੁੰਦਾ ਹੈ। ਭਾਈ ਗੁਰਦਾਸ ਦੂਜੇ ਤੇ ਸੋ ਸਾਖੀ ਵਿਚ ਬੀ ਖੰਡੇ ਦਾ ਹੀ ਜ਼ਿਕਰ ਹੈ, ਯਥਾ:— 'ਪੀਓ ਪਾਹੁਲ ਖੰਡ ਧਾਰ' ਤੇ ਸਿੱਖੀ ਤ੍ਰੈ ਪ੍ਰਕਾਰ ਦੀ ਵਿਚ ਇਕ ਖੰਡੇ ਦੇ ਅੰਮ੍ਰਿਤ ਦੀ ਸਿਖੀ ਗਿਣੀ ਹੈ। ਗੁਰੂ ਸਾਹਿਬ ਜੀ ਦੇ ਦਰਬਾਰ ਦੇ ਕਵੀ ਸੈਨਾਪਤਿ ਨੇ ਲਿਖਿਆ ਹੈ:—'ਦੇ ਖੰਡੇ ਕੀ ਪਾਹੁਲ ਤੇਜ ਬਢਾਯਾ'। ਪੁਨ:—'ਖੰਡੇ ਕੀ ਪਾਹੁਲ ਛਕੈ' ਰਹਿਤ ਨਾਮਾ ਦੇਸਾ ਸਿੰਘ ਵਿਚ ਲਿਖਿਆ ਹੈ। ਪ੍ਰੇਮ ਸੁਮਾਰਗ ਵਿਚ ਬੀ 'ਪਾਹੁਲ ਖੰਡੇ ਕੀ ਦੇਇ' ਲਿਖਿਆ ਹੈ। ਅੱਗੇ ਚਲਕੇ ਕਵੀ ਜੀ ਆਪ ਬੀ ਇਸੇ ਰੁਤ ਦੇ ਅੰਸੂ ੩੫ ਦੇ ਅੰਕ ੯ ਵਿਚ ਲਿਖਦੇ ਹਨ:—'ਖੰਡਾ ਧਾਰਿ ਸੁ ਪਾਹੁਲ ਛਾਪ'।

†ਪਾ:—ਜਿਗਾ।

ਲਗ ਦੈ ਚਟਕ ਤਮਾਸਾ। ਬਿਕਸਤਿ ਭਏ ਬਿਬੇਕ ਨਿਵਾਸਾ[1] ॥ ੧੬ ॥ ਬਹੁਰ ਪਛਤਿ ਫੇਰਤਿ ਸੁ ਕ੍ਰਿਪਾਨਾ। ਭਾ ਅੰਮ੍ਰਿਤ ਸੋ ਤੇਜ ਨਿਧਾਨਾ। ਰਾਮ-ਕੁਇਰ ਕਹਿ ਸੰਤਹੁ ਸੁਨੀਅਹਿ। ਬਾਲ ਬੈਸ ਮੇਰੋ ਤਨ ਜਨੀਅਹਿ ॥੨੦॥ ਧਾਇ ਗਯੋ ਮੈਂ ਮਾਤਾ ਪਾਸ। ਜਹਿਂ ਬੈਠੀ ਜੀਤੋ ਸੁਖਰਾਸ। ਤਹਾਂ ਬੈਠਿ ਮੈਂ ਸਕਲ ਸੁਨਾਈ। 'ਇਸ ਬਿਧਿ ਅੰਮ੍ਰਿਤ ਗੁਰੂ ਬਨਾਈ ॥ ੨੧ ॥ ਚਟਕ ਆਪ ਮਹਿਂ ਲਰ ਕਰਿ ਮਰੇ। ਦੀਰਘ ਤੇਜ ਤਾਸ ਮਹਿਂ ਧਰੇ। ਜਲ ਮਹਿਂ ਪਛਤਿ ਕ੍ਰਿਪਾਨ ਫਿਰੈ ਹੈਂ।ਪਾਹੁਲ ਖੰਡੇ ਕੀ ਅਬਿ ਦੈ ਹੈਂ'॥੨੨॥ਜੀਤੋ ਸ਼ੁਭ ਮਤਿ ਕੀਨਿ ਬਿਚਾਰਨਿ।–ਪੰਥ ਖਾਲਸਾ ਸੁਤ ਇਹ ਕਾਰਨ। ਪਹੁੰਚਨਿ ਬਨੈ ਕੰਤ ਕੇ ਪਾਸੇ–। ਇਮ ਬਿਚਾਰ ਬਹੁ ਲੀਨਿ ਪਤਾਸੇ ॥ ੨੩ ॥ ਘਰ ਤੇ ਚਲਿ ਆਈ ਤਤਕਾਲਾ।ਅੰਮ੍ਰਿਤ* ਜਹਾਂ ਬਨਾਇਂ ਕ੍ਰਿਪਾਲਾ। ਪਤਿਕੋ ਰੁਖ ਲਖਿ ਜਲ ਮਹਿਂ ਪਾਏ। ਸ਼੍ਰੀ ਸਤਿਗੁਰ ਅਵਿਲੋਕਿ ਅਲਾਏ ॥੨੪ ॥ 'ਭਲੋ ਭਯੋ ਤੂੰ ਚਲਿ ਕਰਿ ਆਈ। ਨੀਰ ਬਿਖੈ ਪਾਈ ਮਧੁਰਾਈ। ਨਾਤੁਰ ਪੰਥ ਹੋਤਿ ਬਡ ਕ੍ਰਰਾ। ਤੇਜ ਕ੍ਰੋਧ ਕਲਹਾ[2] ਕਰਿ ਪੂਰਾ॥੨੫॥ ਅਪਨਿ ਬਿਗਾਨਾ ਸਮਝਤਿ ਨਾਂਹੀ।ਕਰਤਿ ਜੰਗ ਦਿਨ ਰੈਨ ਬਿਤਾਹੀ। ਮਿਲਿ ਆਪਸ ਮਹਿਂ ਮੋਹ ਨ ਕਰਿਹੀਂ। ਰਿਸ ਮੋਂ ਭਰੇ ਸ਼ਸਤ੍ਰ ਪਰਹਰਿਹੀਂ ॥ ੨੬ ॥ ਅਬਿ ਮਿਸ਼ਟਾਨ ਜੁ ਪਾਯਹੁ ਤੋਹੀ। ਯਾਂ ਤੇ ਪਯਾਰ ਪਰਸਪਰ ਹੋਹੀ। ਨਰ ਨਾਰੀ ਦੈ ਤੇ ਸੰਤਾਨਾ। ਪ੍ਰਗਟਤਿ ਹੈ ਸਭਿਹੂੰ ਜਗ ਜਾਨਾ ॥ ੨੭ ॥ ਹੋਨਿ ਖਾਲਸਾ ਸੰਤਤਿ ਕਾਲਾ[3]। ਚਲਿ ਆਈ ਭਾ ਭਲੋ ਬਿਸਾਲਾ'। ਇਮ ਕਹਿ ਅਪਨੇ ਪੰਚਹੁ ਪਯਾਰੇ। ਦੇਖਨਿ ਕਰੇ ਖਰੇ ਅਗਵਾਰੇ ॥ ੨੮ ॥ ਕਮਲ ਪਾਨ ਅੰਮ੍ਰਿਤ ਕੋ ਲੀਨੋ। ਦੇ ਕਰਿ ਤਿਨਹਿ ਪਿਆਵਨਿ ਕੀਨੋ। ਲੋਚਨ ਮਹਿਂ ਛਿਰਕੇ ਦੁਨ ਮਾਰੇ।ਕੇਸ ਜੂੜ ਮੈਂ[4] ਅੰਜੁਲ ਡਾਰੇ॥੨੯॥ਵਾਸੀ ਨਾਮ ਬੂਝਿਬੋ ਕੀਨਿ। ਪ੍ਰਿਥਮੈ ਦਯਾ ਸਿੰਘ ਕਹਿ ਦੀਨਿ। 'ਲਵਪੁਰ ਜਨਮ ਬਸਨ ਕੋ ਧਾਮੂ। ਦਯਾ ਸਿੰਘ ਗੁਰ ਸ਼ਖਸ਼ਨੋ ਨਾਮੂ' ॥ ੩੦ ॥ ਦੂਸਰ ਕਹਯੋ 'ਹਸਤਨਾਪੁਰ ਕੋ। ਨਾਮ ਧਰਮ ਸਿੰਘ ਮੈਂ ਸਿਖ ਗੁਰ ਕੋ'। ਤ੍ਰਿਤੀਯੋ ਭਨਤਿ

---

[1]ਗੁਰੂ ਜੀ। [2]ਲੜਾਈ। [3]ਖਾਲਸਾ ਰੂਪ ਉਲਾਦ ਹੋਣ ਵੇਲੇ। [4]ਕੇਸਾਂ ਵਿਚ ਜੂੜੇ ਵਾਲੇ ਥਾਂ, ਭਾਵ ਦਸਮ ਦੁਆਰ। *ਅੰਮ੍ਰਿਤ ਦੀ ਵਿਧੀ ਲਈ ਦੇਖੋ ਗੁਰਮਤ ਸਿਧਾਂਤ ਵਿਚ, ਜੋ ਚੀਫ਼ ਖਾਲਸਾ ਦੀਵਾਨ ਨੇ ਪੰਥ ਦੇ ਪ੍ਰਸਿੱਧ ਵਿਦਵਾਨਾਂ ਦੀ ਖੋਜ ਵਿਚਾਰ ਤੇ ਦੋ ਵੇਰ ਪੰਥ ਵਿਚ ਰਾਇ ਲਈ ਖੁਲ੍ਹੇ ਘੱਲ ਕੇ ਤੇ ਸਭ ਸੰਮਤੀਆਂ ਵੀਚਾਰ ਕੇ ਤਯਾਰ ਕੀਤੀ ਤੇ ਛਪਵਾਈ ਸੀ।

ਭਯੋ ਪ੍ਰਭੁ ਪਾਸੀ । 'ਪੁਰੀ ਦ੍ਵਾਰਕਾ ਹੈ ਮਮ ਵਾਸੀ ॥ ੩੧ ॥ ਮੁਹਕਮ ਸਿੰਘ ਨਾਮ ਹੈ ਮੋਰਾ' । ਚਤੁਰਥ ਸਿਖ ਬੋਲਜੋ ਕਰ ਜੋਰਾ । 'ਬਿਦਰਪੁਰੀ ਵਾਸੀ ਪਹਿਚਾਨੋ । ਸਾਹਿਬ ਸਿੰਘ ਨਾਮ ਮਮ ਜਾਨੋ' ॥ ੩੨॥ ਪੰਚਮ ਕਹਿ 'ਵਾਸੀ ਜਗੁ ਨਾਥ । ਹਿੰਮਤਿ ਸਿੰਘ ਨਾਮ, ਹੇ ਨਾਥ !'।ਇਮ ਸਭਿ ਦਿਸ਼ਿ ਕੇ ਗੁਰੂ ਸਕੇਲੇ । ਚਾਰਹੁੰ ਬਰਣ ਏਕ ਕਰਿ ਮੇਲੇ॥੩੩॥ 'ਅਬਿ ਤੇ ਕਹਹੁ ਅਨੰਦ-ਪੁਰ ਵਾਸੀ' । ਪੰਚਹੁੰ ਨਾਮ ਧਰੇ ਗੁਨ ਰਾਸੀ[1] । ਸ਼੍ਰੀ ਗੁਰ ਪੁਨ ਸਭਿ ਰਹਿਤ ਬਤਾਈ । ਜਿਸ ਤੇ ਸਦਾ ਅਨੰਦ ਕੌ ਪਾਈ ॥ ੩੪ ॥ 'ਮੀਣੇ ਅਰੁ ਮਸੰਦ ਧਿਰਮਲੀਏ । ਕੁੜੀ ਮਾਰਿ ਰਮਰਈ ਨ ਮਿਲੀਏ । ਸਵਾ ਰਜਤਪਣ ਅੰਮ੍ਰਿਤਸਰ ਜੀ । ਤਿਮ ਦੇ ਪਾਹੁਲ ਦਾ ਜੋ ਗੁਰ ਜੀ[2] ॥ ੩੫॥ ਪਠਹੁ ਪ੍ਰੇਮ ਕਰਿ ਨਿਤ ਗੁਰਬਾਨੀ । ਸਿੰਘਨਿ ਸੇਵਾ ਕਰਹੁ ਮਹਾਨੀ।ਆਪਸ ਬਿਖੈ ਪ੍ਰੇਮ ਕੌ ਧਰਨਾ।ਗੁਰ ਨਿੰਦਕ ਸ਼ੱਤ੍ਰੁਨਿ ਹਤਿ ਕਰਨਾ॥੩੬॥ ਸ਼ਸਤ੍ਰੁਨਿ ਕੌ ਨਿਤ ਪ੍ਰਤਿ ਅੱਭਯਾਸਹੁ । ਨਹੀਂ ਤੁਰੱਕ ਪਰ ਉਰ[a] ਬਿਸਵਾਸਹੁ । ਕੇਸਨ ਅਦਬ, ਨ ਕਛ ਬਿਨ ਰਹਿਨਾ । ਅਰਧ ਨਾਮ ਸਿੰਘਨਿ ਨਹਿੰ ਕਹਿਨਾ ॥ ੩੭ ॥ ਕਾਤੁਰਤਾ ਉਰ ਤੇ ਪਰਹਰਿਨੀ।ਬਲ ਕੇ ਸਹਿਤ ਸੂਰਤਾ ਧਰਨੀ। ਜੋਧੇ ਕੀ ਭੁਜ ਕੇ ਅਨੁਸਰੈ । ਦੁਊ ਲੋਕ ਲਟਕਤਿ ਹੈਂ ਪਰੈ ॥੩੮॥ ਜੇ ਜੀਤਹਿ ਸੁਖ ਇਸ ਜਗ ਮਾਂਹੀ । ਭਏ ਮ੍ਰਿਤਕ, ਆਗੇ ਸੁਖ ਪਾਂਹੀ । ਸੂਰ ਸੂਰ ਮੰਡਲ ਕੌ ਭੇਦੀ[3]। ਪਹੁੰਚਤਿ ਊਪਰ ਸਦਾ ਅਖੇਦੀ[4] ॥੩੯॥ ਛੱਤ੍ਰੀ ਧਰਮ ਪ੍ਰਥਮ ਗੁਨ ਧਰਨੋ।ਸਮੁਖ ਲਰਨ ਮਾਰਨ ਕੈ ਮਰਨੋ।ਅਬਿ ਲੌ ਜਸੁ ਮਰਿ ਸੁਰਗ ਪਹੁਚੇ। ਅਲਪ ਕਾਲ ਮਹਿੰ ਲਹਿ ਪਦ ਊਚੇ ॥੪੦ ॥ ਇੱਤਯਾਦਿਕ ਸਭਿ ਰਹਿਤ

[1]ਗੁਣਾਂ ਦੀ ਖਾਨ (ਸਤਿਗੁਰ ਜੀ ਨੇ) ਪੰਜਾਂ ਦੇ ਨਾਮ (ਸਿੰਘ) ਰਖੇ । (ਅ) ਐਉਂ ਭੀ ਕਰਦੇ ਹਨ ਕਿ ਪੰਜਾਂ ਦੇ ਨਾਮ ਰਾਸਾਂ ਦੀ ਪੰਜਵੀਂ ਗਿਣਤੀ ਤੇ ਰਖੇ । ਪੰਜਵੀਂ ਰਾਸ 'ਸਿੰਘ' ਹੈ, ਭਾਵ, ਖਾਲਸਾ ਨੂੰ ਸਿੰਘ ਬਨਾ ਦਿੱਤਾ । [2]ਗੁਰੂ (ਕੀ ਗੋਲਕ ਵਾਸਤੇ) ਪਾਹੁਲ ਦਾਤਿਆਂ ਨੂੰ ਦੇਵੇ ਮਸੰਦਾਂ ਨੂੰ ਹੁਣ ਭੇਟਾ ਲੈਣੋਂ ਬੰਦ ਕਰਨਾ ਹੈ ਇਸ ਕਰਕੇ ਗੁਰੂ ਕੀ ਗੋਲਕ ਵਾਸਤੇ ਜੋ ਥੋ ਸਾਰੇ ਪੰਥ ਦੇ ਭਲੇ ਦੇ ਕੰਮ ਹੋਣੇ ਹਨ ਅੰਮ੍ਰਿਤ ਵਾਲਿਆਂ ਦੇ ਹੱਥੀਂ ਅਪੜਾਉਣ ਦਾ ਰਿਵਾਜ ਟੋਰਿਆ । ਹੁਣ ਤਕ ੧। ਤਨਖਾਹ ਦਾ ਤੇ ੧।) ਗੁਰੂ ਗੋਲਕ ਦਾ ਕੱਢਿਆ ਜਾਂਦਾ ਹੈ । (ਅ) ਗੁਰੂ ਕਾ ਅੰਮ੍ਰਿਤ ਦਾਤੇ ਜੋ ਹਨ ਤਿਵੇਂ ਉਨ੍ਹਾਂ ਨੂੰ ਦੇਵੇ; ਕਹਿੰਦੇ ਹਨ ਕਿ ਪਹਿਲੇ ਇਹ ਰਿਵਾਜ ਜਾਰੀ ਰਿਹਾ ਹੈ ਕਿ ੧।) ਅੰਮ੍ਰਿਤ ਦਾਤਿਆਂ ਨੂੰ ਦਿੱਤਾ ਜਾਂਦਾ ਸੀ । ਇਹ ਉਨ੍ਹਾਂ ਦੇ ਨਿਰਬਾਹ ਮਾਤ੍ਰ ਲਈ ਸੀ । ਇਹ ਹੱਦ ਬੰਨ੍ਹ ਦਿੱਤੀ ਕਿ ਮਸੰਦਾਂ ਵਾਂਙੂ ਲੋਭੀ ਨਾ ਹੋ ਜਾਣ । [a]ਦਿਲ ਵਿਚ । [3]ਸ਼ਾਸਤ੍ਰਾਂ ਵਿਚ ਸੂਰਜ ਮੰਡਲ ਵਿਚ ਪਹੁੰਚਣਾ ਮਹਾਨ ਉੱਚੀ ਗਲ ਕਹੀ ਹੈ, ਉਸ ਤੋਂ ਬੀ ਅੱਗੇ ਦੀ ਗਤੀ ਸੂਰਮੇਂ ਦੀ ਦੱਸੀ ਹੈ । [4]ਖੇਦ ਰਹਤ, ਮੁਕਤ ।

ਸੁਚਾਲੀ।ਜੋ ਰਾਖਹਿ ਤਿਨ ਕੋ ਹੋਂ ਵਾਲੀ'।ਇਮ ਸਤਿਗੁਰ ਨਿਜ ਸਿਖ ਸਮੁਝਾਵਹਿਂ। ਅਪਰ ਰਹਿਤ ਸੋ ਬਹੁਰ ਬਤਾਵਹਿਂ ॥ ੪੧ ॥ ਕਰਿ ਅਰਦਾਸੁ ਰਹਿਤ ਕੀ ਭਲੇ। 'ਪੰਚਾਂਮ੍ਰਿਤ ਅਚਿ ਪਾਂਚਹੁ ਮਿਲੇ। ਜਾਤਿ ਪਾਤਿ ਕੋ ਭੇਦ ਨ ਕੋਈ। ਚਾਰ ਬਰਨ ਅਚਵਹਿਂ ਇਕ ਹੋਈ ॥੪੨॥ ਮਤਿ ਊਚੀ ਰਾਖਹੁ ਮਨ ਨੀਵਾਂ।ਸਿਮਰਹੁ ਵਾਹਿਗੁਰੂ ਸੁਖ ਸੀਵਾ।ਗੌਰ ਮੜ੍ਹੀ ਅਰੁ ਪੰਥ ਅਨੇਕਾ। ਆਨ ਨ ਮਾਨਹਿ, ਰਾਖਿ ਬਿਬੇਕਾ[੧]' ॥ ੪੩ ॥ ਕਬਿੱਤ ॥ ਵਾਹਿਗੁਰੂ ਜੀ ਕਾ ਭਯੋ ਖਾਲਸਾ ਸੁ ਨੀਕਾ ਅਤਿ ਵਾਹਿਗੁਰੂ ਜੀ ਕੀ ਮਿਲਿ ਫਤੇ ਸੋ ਬੁਲਾਈ ਹੈ। ਪੀਰ ਪਾਤਿਸ਼ਾਹ ਕਰਾਮਾਤੀ ਜੋ ਅਪਰ ਪੰਥ, ਹਿੰਦੂ ਕਿ ਤੁਰਕ ਹੂੰ ਕੀ ਕਾਨ ਕੋ ਮਿਟਾਈ ਹੈ। ਤੀਸਰਾ ਅਜਬ ਜਗ ਦੇਖਿਕੈ ਅਜਬ ਮਹਾਂ, ਬੈਰੀ ਕੋ ਗਜਬ[੨] ਪਰਜੋ ਛੀਨੈਂ ਠਕੁਰਾਈ ਹੈ[੩]। ਧਰਮ ਸਥਾਪਬੇ ਕੋ ਪਾਪਨ ਕੋ ਖਾਪਬੇ ਕੋ ਗੁਰੂ ਜਾਪਬੇ ਕੋ ਨਈ ਰੀਤਿ ਯੌਂ ਚਲਾਈ ਹੈ ॥ ੪੪ ॥ ਦੋਹਰਾ ॥ ਇਸ ਬਿਧਿ ਪੰਚਹੁ ਸਿੰਘਕੋ ਖੰਡੇ ਪਾਹੁਲ ਦੀਨਿ।ਵਹਿਰ ਬੇਖ ਉਰ ਗਯਾਨ ਦੇ ਅਪਨੇ ਸਮ ਸੋ ਕੀਨਿ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਅੰਮ੍ਰਿਤ ਦੇਨ' ਪ੍ਰਸੰਗ ਬਰਨਨੰ ਨਾਮ ਏਕ ਊਨ ਬਿੰਸਤੀ ਅੰਸੁ ॥ ੧੯ ॥

੨੦ [ਗੁਰੂ ਜੀ ਨੇ ਅੰਮ੍ਰਿਤ ਛਕਣਾ]।

ਦੋਹਰਾ ॥ ਪੰਚਹੁ ਕੋ ਸਮਰੱਥ ਕਰਿ ਸਭਿ ਬਿਧਿ ਸ਼੍ਰੀ ਗੁਰਦੇਵ। ਸਾਦਰ ਤਿਨਹੁ ਬਿਠਾਇ ਕਰਿ ਲਖਹਿ ਨ ਕੋ ਗੁਰ ਭੇਵ[੪]॥੧॥ਕਬਿੱਤ।ਪੂਰਨ ਪਰਮ ਜੋਤਿ ਪੰਥ ਕੋ ਉਦੋਤਿ ਪ੍ਰਭੂ ਉੱਠਕੈ ਸਿੰਘਾਸਨ ਤੇ ਖਰੇ ਆਪ ਹੋਇ ਕਰਿ। 'ਵਾਹਿਗੁਰੂ' ਉਬਾਚਤਿ ਸੁ ਪਾਹੁਲ ਕੋ ਜਾਚਤਿ ਬਿਸਾਲ ਤੇਜ ਰਾਚਤਿ ਇਕੱਤ੍ਰ ਕਰ ਦੋਇ ਕਰਿ[੫]। ਖੜਗ ਨਿਖੰਗ ਕਟ ਕੱਸ ਕੈ, ਕੁਦੰਡ ਕੰਧ, ਜਮਧਰਾ ਧਰਿ ਕੈ ਕਰਦ ਚੱਕ੍ਰ ਜੋਇ ਕਰਿ[੬]। 'ਜੈਸੇ ਮਮ ਦੀਨਿ,ਬਿਧਿ ਸੰਗ ਤੁਮ ਲੀਨਿ ਪੰਜ[੭], ਤੈਸੇ ਮੋਹਿ ਦੀਜੀਏ ਸਨੇਹ ਸਭਿ ਖੋਇ ਕਰਿ' ॥ ੨ ॥ ਅਦਭੁਤ ਬਾਨੀ ਸੁਨਿ ਕਾਨ ਮੈ ਹਰਾਨੀ ਹੋਇ ਸਿੰਘਨ ਬਖਾਨੀ 'ਕਹਾਂ ਕਹੋ ਆਪ ਬੈਨ ਕੋ ? ਜਾਤਿ ਕੋ ਕਮੀਨ,ਦੀਨ, ਰੰਕ ਹੈਂ ਅਧੀਨ, ਹੀਨ,

---

[੧]ਹੋਰ ਦੀ ਆਨ ਨੂੰ ਨਾ ਮੰਨਣਾ ਤੇ ਵਿਚਾਰ ਰੱਖਣਾ। [੨]ਬਿਪਤਾ [ਅ:, ਗਜ਼ਬ]। [੩]ਰਾਜ ਖੋਹ ਲੈਣਗੇ। [੪]ਗੁਰੂ ਜੀ ਦੇ ਭੇਦ ਨੂੰ ਕੋਈ ਨਹੀਂ ਜਾਣ ਸਕਦਾ। [੫]ਕੱਠੇ ਕਰਕੇ ਦੋਵੇਂ ਹੱਥ। [੬]ਜਮਧਰ, ਕਰਦ ਤੇ ਚੱਕ੍ਰ ਧਾਰਨ ਕਰਕੇ (ਜੋਇਕਰ=) ਦਿੱਸ ਰਹੇ ਹਨ। [੭]ਪੰਜਾਂ ਨੇ।

ਕਾਮ ਕ੍ਰੋਧ ਪੀਨ, ਮਨ ਛੀਨ ਹੈ,ਨ ਚੈਨ ਕੌ[1]।ਬਿਸ਼ਈ ਮਲੀਨ ਜੀਵ ਸਭਿ ਤੇ ਸਦੀਵ ਨੀਵ ਜੰਤੁ ਸੁ ਗ਼ਰੀਬ ਹਮ, ਭਲੋ ਗੁਨ ਹੈ ਨ ਕੋ। ਏਕ ਬਲ ਭਯੋ ਤੁਮ ਹਾਥ ਦਯੋ ਸੀਸ ਧਰ, ਨਯੋ ਰੰਗ ਥਿਯੋ ਮਯੋ ਕਿਯੋ ਸੁਖ ਔਨ ਕੋ*॥੩॥ਜੀਵਨ ਕੋ ਜੀਵ[2],ਬਲ ਸੀਵਹੋ[3] ਸਦੀਵ ਤੁਮ,ਤੀਨ ਲੋਕ ਨਾਥ ਸਭਿ ਸੁਰਾਸੁਰ ਬੰਦਤੇ[4]। ਆਇਸੁ ਮੈਂ ਪੌਨ ਪਾਨੀ ਆਨਿ ਕੀ ਕਹਾਨੀ ਕਹਾਂ[5], ਚਾਹੋ ਜਿਸ ਰਾਖਹੁ ਰਿਪੁ ਕ੍ਰੋਧ ਕੈ ਨਿਕੰਦਤੇ[7]। ਸ਼ਕਤਿ ਦੁਰਾਈ ਨਰ ਲੀਲਾ ਕੋ ਗੁਸਾਈਂ ਧਰੋ, ਦਾਸ ਕੋ ਬਡਾਈ ਦੇਤਿ ਸਦਾ ਹੀ ਅਨੰਦ ਤੇ। ਆਪ ਸਮਰੱਥ ਅਬਿ ਜੋਰਿ ਹਾਥ ਕੈਸੇ ਕਹੋ–ਅੰਮ੍ਰਿਤ ਕੋ ਦੈਹੋ–ਕਿਮ ਕਮੀ ਹੈ ਬਿਲੰਦ ਤੇ[8] ?'॥ ੪ ॥ ਬੋਲੇ ਗੁਰ ਪੂਰਨ ਪੁਰਖ [9]'ਕਰਤਾਰ ਪ੍ਰਭੁ ਦੇਹ ਮੈਂ ਅਨੇਕ ਬਿਧਿ ਬਿਸ਼ਨੁ ਮਹੇਸ਼ ਹੈਂ।ਜੋਤੀ ਰੂਪ ਏਕੰਕਾਰ ਸਭਿ ਕੋ ਆਧਾਰ ਨਿਤ ਆਪ ਨਿਰਾਧਾਰ ਜਾਂ ਕੋ ਜਾਨਤਿ ਅਸ਼ੇਸ਼ ਹੈਂ[6]।[10]ਭਗਤਿ ਅਧੀਨ, ਕਾਲ ਛੀਨ ਮਹੀਆਨ ਮਹਾਂ ਤਾਕੋ ਸੁਤ ਜਾਨੋ ਮੋਹਿ ਸਭਿ ਤੇ ਵਿਸ਼ੇਸ਼ ਹੈ। ਸਿੱਖਨ ਅਧੀਨ ਤਿਨ ਮੋਕਉ ਚੀਨ ਲੇਹੁ ਚਿਤ, ਪੰਥ ਕੋ ਰਚਨ ਕੋ ਹੁਕਮ ਜਗਤੇਸ਼ ਹੈ[10]॥੫।ਖਾਲਸਾ ਗੁਰੂ ਹੈ ਗੁਰੂ ਖਾਲਸਾ ਕਰੌਂ ਮੈਂ ਅਬਿ[11] ਜੈਸੇ ਗੁਰੂ ਨਾਨਕ ਜੀ ਅੰਗਦ ਕੋ ਕੀਨਿਓ। ਸ਼ੰਕ ਨ ਕਰੀਜੈ ਸਾਵਧਾਨ ਹੋਇ ਦੀਜੈ ਅਬਿ, ਅੰਮ੍ਰਿਤ ਛਕਾਵੋ ਮੁਹਿ ਜੈਸੇ ਤੁਮ ਲੀਨਿਓਂ। ਕਾਲ ਹੂੰ ਕੋ ਕਾਲ ਅਸਿਕੇਤ ਹੈ ਅਕਾਲ ਪ੍ਰਭੁ ਦੀਰਘ ਕ੍ਰਿਪਾਲ ਯੌਂ ਹੁਕਮ ਹਮੈਂ ਦੀਨਿਓ†। ਥਾਪਨਿ ਧਰਮ ਕੋ, ਉਥਾਪਨਿ[12] ਭਰਮ ਕੋ,

[1]ਮਨ ਦੁਰਬਲ ਤੇ ਬੇਚੈਨ ਹੈ, (ਅ) ਮਨ ਛਿਨਭਰ ਚੈਨ ਨਹੀਂ ਲੈਂਦਾ (ਟਿਕਦਾ ਨਹੀਂ)। [2]ਕ੍ਰਿਪਾ ਕਰਕੇ ਸਾਨੂੰ ਸੁੱਖਾਂ ਦਾ ਘਰ ਕਰ ਦਿੱਤਾ ਹੈ। [3]ਜੀਵਾਂ ਦੀ ਜਿੰਦ। [4]ਬਲ ਦੀ ਹੱਦ ਹੋ। [5]ਦੇਵ ਦੈਂਤ (ਤੁਹਾਨੂੰ) ਮੱਥਾ ਟੇਕਦੇ ਹਨ। [6]ਗੱਲ ਕੀ ਹੈ। [7]ਨਾਸ਼ ਕਰਦੇ ਹੋ। [8](ਆਪ ਐਡੇ)ਵਡੇ ਕਿਉਂ ਐਨੇ ਕਮੀ ਵਾਲੇ (ਨੀਵੇਂ) ਹੁੰਦੇ ਹੋ? । [9]ਪ੍ਰਭੂ ਕਰਤਾਰ ਦੀ ਦੇਹ ਵਿਚ ਅਨੇਕ ਬ੍ਰਹਮਾਂ ਵਿਸ਼ਨ ਤੇ ਸ਼ਿਵਜੀ ਹਨ ਉਹ ਅਪਾਰ ਜੋਤੀ ਰੂਪ ਇਕ ਏਕੰਕਾਰ ਹੀ ਸਭ ਦਾ ਆਸਰਾ ਹੈ ਤੇ ਆਪ ਨਿਰ ਆਸਰਾ ਹੈ ਜਿਸ ਗਲ ਨੂੰ ਸਾਰੇ (ਸ਼ਿਵ) ਜਾਣਦੇ ਹਨ। [10]ਉਹ ਕਾਲ ਤੋਂ ਰਹਿਤ ਹੈ ਤੇ ਵਡਿਆਂ ਤੋਂ ਵਡਾ ਹੈ (ਫਿਰ ਦੇਖੋ ਕਿ ਉਹ) ਭਗਤਾਂ ਦੇ ਅਧੀਨ ਹੈ (ਉਸ ਐਡੇ) ਸਭ ਤੋਂ ਵਡੇ ਤੇ (ਫੇਰ ਭਗਤ ਅਧੀਨ ਦਾ) ਮੈਂ ਪੁਤਰ ਹਾਂ, ਤਿਵੇਂ ਤੁਸੀਂ ਮੈਨੂੰ ਸਿੱਖਾਂ ਦੇ ਅਧੀਨ ਜਾਣ ਲਓ ਚਿਤ ਵਿਚ; ਪੰਥ ਦੇ ਰਚਨ ਦਾ ਹੁਕਮ ਭੀ (ਉਸੇ) ਜਗਤ ਦੇ ਮਾਲਿਕ ਦਾ ਹੈ। [11]ਖਾਲਸਾ ਗੁਰੂ ਹੈ ਤੇ ਮੈਂ ਹੁਣ ਖਾਲਸੇ ਨੂੰ ਗੁਰੂ ਕਰਦਾ ਹਾਂ। [12]ਨਾਸ਼ਕਰਨ। *ਪਾ:–ਕਿਯੋ ਹਿਯੋ ਸੁਖ ਔਨਕੋ।

†ਦੇਖੋ ਏਥੇ ਕਾਲੀ ਨੇ ਪੰਥ ਸਾਜਣ ਦਾ ਹੁਕਮ ਦਿੱਤਾ ਗੁਰੂ ਜੀ ਨਹੀਂ ਦੱਸ ਰਹੇ। ਪਰ ਕਾਲ ਦਾ ਕਾਲ ਅਕਾਲ ਤੇ ਅਸਿਕੇਤੁ ਪ੍ਰਭੂ ਦਾ ਹੁਕਮ ਦੱਸ ਰਹੇ ਹਨ।

ਕੁਕਰਮ ਕੋ ਖਾਪਨ, ਸਿਮਰ ਨਾਮ, ਚੀਨਿਓ[1*] ॥ ੬॥–ਸ੍ਵਾਮੀ ਕੋ ਹੁਕਮ ਨਹੀਂ ਮੇਟਬੋ–ਪ੍ਰਤੱਗਯਾ ਜਾਨਿ[2], ਮਾਨਿ ਗੁਰੂ ਬਾਕ ਹੂੰ ਕੋ ਅੰਮ੍ਰਿਤ ਸੁ ਲੀਨਿਓ।ਉਠ ਪੰਚਹੁੰ ਸਿੰਘ ਵਾਹਿਗੁਰੂ ਜੀ ਕੀ ਫਤੇਬੋਲਿ,ਆਗੇ ਖਰੇ ਗੁਰੂ ਤਾਂਬ ਪਾਹੁਲ ਕੋ ਦੀਨਿਓ।'ਪਟਨਾ ਜਨਮ ਵਾਸੀ,ਨਾਮ ਸ਼੍ਰੀ ਗੋਬਿੰਦ ਸਿੰਘ' ਬੂਝੇ ਤੇ ਬਖਾਨਜੋਂ ਪ੍ਰਭੁਸੀਖਯਾ ਮੈਂ ਪ੍ਰਬੀਨਿਓਂ।ਰਹਿਤ ਬਤਾਈ ਜੈਸੇ ਆਪ ਪੂਰਾ ਗਾਈ ਗੁਰੂ[3], ਰੀਤਿ ਯੌਂ ਚਲਾਈ ਬਿਦਤਾਈ ਸਭਿ ਚੀਨਿਓ ॥ ੭ ॥ 'ਪੰਚਨਕੋ ਮੇਲ ਪੇਲ ਦੇਹੁ[4],ਸੱਤਿਨਾਮ ਲੇਹੁ,ਰੱਛਯਾ ਕੋ ਕਰੇਹੁ ਸਿੱਖ ਸੰਤ ਸਮੁਦਾਇ ਕੋ।ਖਾਲਸੇ ਕੇ ਅੰਗ ਸੰਗ, ਜੰਗ ਕੋ ਧਰਹੁ ਨਿਸ਼ੰਗ, ਭੰਗ ਤੁਰਕਾਨ[5] ਤਬਿ ਹੂਜੀਏ ਸਹਾਇ ਕੋ। ਸਦਾ ਅਸਿਕੇਤ ਕੋ ਬਿਸਾਲ ਧਰੋ ਹੇਤ ਕੋ, ਅੱਭਯਾਸ ਨਿਤ ਆਯੁਧ ਸਮੂਹ ਰਿਪੁ ਘਾਇਕੋ'। ਸਾਰੇ ਜਗ ਨਾਇਕ ਕੋ ਰਹਿਤ ਬਤਾਇ ਕਰਿ ਫਤੇ ਕੋ ਬੁਲਾਇ ਕਰਿ ਆਨੰਦ ਉਪਾਇ ਕੋ ॥੮॥ਗੁਰੂ ਤੇਜ ਰਾਸਿ ਅਰਦਾਸ ਕੋ ਕਰਾਇ ਕਰਿਸੀਸ ਕੋ ਨਿਵਾਇ ਆਇ ਬੈਠੇ ਹੈਂ ਪ੍ਰਯੰਕ ਪਰ। ਰਹਿਤ ਬਤਾਈ ਪੁਨਃ 'ਧਰੋ ਸਦਾ ਸਿੰਘ ਮਨ, ਬੇਸ੍ਵਾ ਸੋਂ ਰਮਨ† ਨਹਿ ਕੀਜੈ ਕਬਿ, ਸ਼ੀਕ ਕਰਿ[6]। ਸੁਚ ਸੋਂ ਰਹਿਨ ਉਠਿ ਪ੍ਰਾਤਿ ਮੈਂ ਸ਼ਨਾਨੋ ਤਨ,ਸ਼ਸਤ੍ਰਨਿਤੇ ਛੁਛੋ ਨਹੀਂ ਰਹੋ,ਰਿਪੁਭੰਗ ਕਰਿ'।ਕੇਸ ਕੱਛ ਕਰਦ ਗੁਰੂ ਕੀ ਤੀਨ ਮੁੰਦ੍ਰਾ[7] ਇਹ‡ ਪਾਸ ਤੇ ਨ ਦੂਰ ਕਰਹੁ ਸਦਾ ਅੰਗ ਸੰਗ ਧਰਿ' ॥੯॥ ਬਾਜੇ ਸੁਰਲੋਕ ਮੈ ਦਮਾਮੇ ਗੁਰੂ ਫਤੇ ਸੁਨਿ ਮੰਗਲ ਕੁਲਾਹਲ ਅਨੇਕ ਬਿਧਿ ਹੋਇ ਹੈ। ਰਹਸੋ ਜਗ ਧਰਮ ਕਰਮ ਹੋਮ ਜੱਗ ਆਦਿ ਤੁਰਕ ਬਿਨਾਸ਼ਤਾ ਕੋ ਪਾਇ ਸਭਿ ਕੋਇ ਹੈਂ[8]। ਪ੍ਰਗਟਸੋ ਸੁ ਪੰਥ, ਗ੍ਰੰਥ ਬਿਦਤੈ ਭਗਤਿ ਨਿਤ, ਸ਼ਾਂਤਿ ਬਰਤਾਇ ਕੈ ਧਰਾ ਕੋ ਭਾਰ ਖੋਇ

---

[1]ਨਾਮ ਦਾ ਸਿਮਰਨ ਕਰਾਉਣ ਲੲੀ, ਜਾਣ ਲਓ। [2](ਪੰਜੇ ਸਿੰਘ ਇਹ ਆਪਣੀ) ਪ੍ਰਤੱਗਯਾ ਜਾਣਕੇ। [3]ਜਿਵੇਂ ਪਹਿਲਾਂ ਗੁਰੂ ਜੀ ਨੇ ਦੱਸੀ ਸੀ। [4]ਪੰਜਾਂ ਦਾ ਮੇਲ ਹਟਾ ਦਿਓ। [5]ਜਿਥੇ ਖਾਲਸਾ ਤੁਰਕਾਂ ਨੂੰ ਨਾਸ਼ ਕਰੇ ਤਿੱਥੇ। [6]ਡਰ ਧਾਰਨ ਕਰੋ। [7]ਵੈਰੀਆਂ ਨੂੰ ਨਾਸ਼ ਕਰੋ।[8]ਤਿੰਨਾਂ ਨੂੰ ਤੂੰ ਮੁੰਦ੍ਰਾ ਕਹਿਦੇ ਹਨ (ਜਦ ਕੰਘਾ ਕਛ੍ਹਾ ਨਾਲ ਰਲੇ ਤਾਂ ਪੰਜ ਕਕਾਰ ਕਹਿੰਦੇ ਹਨ)। [9]ਹੁਣ ਜਗਤ ਵਿਚ ਜਗ ਧਰਮ ਕਰਮ ਹੋਣਾ ਆਦਿ ਸਭ ਬਚ ਗਏ ਤੇ ਤੁਰਕ ਸਾਰੇ ਵਿਨਾਸ਼ਤਾ ਨੂੰ ਪਾਉਣਗੇ।

*ਨਾਮ ਦਾਨ ਭੀ ਅੰਮ੍ਰਿਤ ਦਆਰਾ ਹੀ ਹੁੰਦਾ ਹੈ ਇਥੋਂ ਕੈਸਾ ਸਪਸ਼ਟ ਹੋ ਰਿਹਾ ਹੈ।

†ਦੇਖੋ ਇਸੇ ਅੰਸੂ ਦੇ ਅੰਕ ੨ ਦੀ ਹੇਠਲੀ ਟੂਕ। ‡ਪਾਠਾਂਤਰ ਐਉਂ ਭੀ ਕਿਸੇ ਨੁਸਖੇ ਵਿਚ ਸੁਣਿਆਂ ਹੈ:–"ਕੰਘਾ, ਕੇਸ, ਕਛ, ਕੜਾ, ਕਰਦ ਸੁ ਮੁੰਦ੍ਰਾ ਇਹ"।

ਹੈ[1]।ਅਪਸਰਾ ਨਾਚਿ ਕਰੈਂ,ਰਿਦੈ ਦੇਵ ਮੋਦ ਧਰੈਂ,ਕੌਤਕ ਅਨੇਕ ਤੇ ਬਿਨੋਦਤਿ ਸਮੋਇ ਹੈ[2] ॥ ੧੦ ॥ ਗੁਰੂ ਢਿਗ ਤਾਂਹੀ ਦਿਨ ਆਵਤਿ ਕਰਾਹ ਗਨ ਹੋਤਿ ਅਰਦਾਸ ਬਰਤਾਵੈਂ ਚਿਤ ਚਾਇ ਕਰਿ।*ਕਾਛ ਪਹਿਰੀਜੀਏ,ਰਹਿਤ ਗੁਰ ਧੀਜੀਏ,ਨਾਮਕੋ ਜਪੀਜੀਏ,ਜਹਾਜ ਗੁਰ ਪਾਇਕਰਿ।ਰਾਖਨੀਰਹਿਤ ਸੁੱਧ ਸਿੱਖੀ ਕੋ ਸਹਿਤ ਸਿਖ, ਮੇਰੋ ਸਿਰਤਾਜ ਸੋਇ[3] ਮੈਸੋ ਹੂੰ ਨ ਕਾਇ ਕਹਿ। ਅੰਮ੍ਰਿਤ ਕੋ ਪਾਨ ਕਰਿ,ਅੰਮ੍ਰਿਤ ਧਯਾਨ ਧਰਿ[4] ਅਮਰ ਸਰੂਪ ਹੋਇ ਸੁਧਾਸਰ ਨਾਇ ਕਰਿ॥੧੧॥ਸ੍ਰੈਯਾ॥ਬਾਰਬਧੂਨ ਕੋ ਸੰਗ ਰਮੈ ਨਰ† ਸੰਗਤਿ ਮਹਿੰ ਨਹਿੰ ਮੇਲ ਸੁ ਪਾਵੈ।ਸੋ ਨਹਿੰ ਸਿੱਖ, ਗੁਰੂ ਨਹਿੰ ਮੈਂ ਤਿਹ, ਲੋਕ ਪ੍ਰਲੋਕ ਸੁ ਮੂਲ ਨਸਾਵੈ[5]।ਜੌ ਪਛੁਤਾਇ ਪਰੈ ਸ਼ਰਨੀ ਪੁਨ ਆਪਨੋ ਦੋਸ਼ ਸਮੂਹ ਸੁਨਾਵੈ। ਦੈ ਤਨਖਾਹ ਬਿਸਾਲ ਪਦਾਰਥ,ਫੇਰ ਨਹੀਂ ਮਨਤਾਂਹਿ ਮੈਂ[6]ਲਾਵੈ॥੧੨॥ਆਦਿ ਸੁਧਾਸਰ ਜੇ ਗੁਰਦ੍ਵਾਰ ਬਿਲੋਕਹਿ ਜਾਇਕੈ ਪਾਪ ਗੁਵਾਵੈ।ਤੌ ਭੀ ਜਥਾਵਤ[7] ਸਿੱਖਨ ਕੇ ਸਮ ਕੋ ਉਪਚਾਰ ਤੇ ਹੋਨਿ ਨ ਪਾਵੈ । ਦੀਹ ਕਲੰਕਤਿ ਹੈ ਇਸ ਰੀਤਿ ਜਥਾ ਫੁਟ ਬਾਸਨ ਪਾਜ ਲਗਾਵੈ। ਦਾਗ਼ ਨ ਜਾਤਿ ਦਿਖਾਈ ਸੁ ਦੇਤਿ ਪਰੰਤੁ ਸੁ ਬਾਸਨ ਕਾਜ ਹੀ ਆਵੈ॥੧੩॥ ਯਾਂਹੀ ਤੇ ਜਾਨਿ ਕਲੰਕ ਅਮੇਟ,ਨਸ਼ੰਕ ਹ੍ਵੈ ਕੈ ਸੁ ਰਮੈ ਨਹਿੰ ਤਾਂਹੀ[8]।ਔਰ ਸਭੈ ਰਹਿਤਾਂ ਦਿਢਰਾਖਹੁ ਧੀਰਜ ਧਾਰਿ ਕੈ ਤਯਾਗਹੁ ਨਾਂਹੀ । ਜੋ ਜਗ ਜੂਠ[9] ਸੁ ਧਰਮ ਬਿਨਾਸ਼ਕ

[1]ਪੰਥ ਪ੍ਰਗਟਿਆ ਹੈ ਗੁਰੂ ਗ਼ੈਬ ਦੀ ਦੱਸੀ ਭਗਤੀ ਨਿਤ ਫੈਲੇਗੀ, ਇਉਂ)ਸ਼ਾਂਤਿ ਵਰਤਾਕੇ (ਪੰਥ) ਧਰਾ ਦਾ ਭਾਰ ਦੂਰ ਕਰੇਗਾ ਭਾਵ ਬੀਰ ਰਸੀ ਕੰਮ ਕਰੇਗਾ । [2]ਅਨੰਦ ਵਿਚ ਸਮਾ ਰਹੇ ਹਨ । [3]ਸੋ ਮੇਰਾ ਸ਼ਿਰੋਮਣੀ ਸਿੱਖ ਹੈ । ਯਥਾ:—ਰਹਣੀ ਰਹੇ ਸੋਈ ਸਿਖ ਮੇਰਾ, ਓਹ ਸਾਹਿਬ ਮੈਂ ਉਸ ਕਾ ਚੇਰਾ । [4]ਭਾਵ ਅਕਾਲ ਪੁਰਖ ਦਾ ਧਿਆਨ ਧਰੇ । [5]ਜੜਾਂ ਨਾਸ਼ ਕਰੇਗਾ । [6]ਤਿਸ (ਦੋਸ਼) ਵਿਚ । [7]ਅਸਲੀ । [8]ਨਿਡਰ ਹੋਕੇ ਤਿਸ ਵੇਸ਼ਵਾ ਨੂੰ ਨਾ ਭੋਗਣਾ ਕਰੇ । [9]ਹੁੱਕਾ, ਤੰਬਾਕੂ ।

*ਇਥੇ ਇਕ ਲਿਖਤੀ ਨੁਸਖੇ ਵਿਚ ਇਕ ਹੋਰ ਤੁਕ ਹੈ ਜਿਸ ਦਾ ਪਾਠ ਇਹ ਹੈ:—ਕੇਸ ਕੋ ਰਖੀਜੀਏ ਸੁ ਪਾਹੁਲਕੋ ਦੀਜੀਏ ਰਹਿਤ ਧਰ ਲੀਜੀਏ ਸਮੂਹਿਨ ਬਤਾਇ ਕਰਿ । ਤੇ ਉਸੇ ਨੁਸਖੇ ਵਿਚ ਇਸ ਛੰਦ ਦੀ ਅੰਤਲੀ ਤੁਕ ਹੈ ਨਹੀਂ ।

†ਬੇਸ਼ਾ । ਬਾਰਬਧੂਨ ਤੋਂ ਮੁਰਾਦ ਮੁਸਲਮਾਨੀ ਦੀ ਹੈ, ਕਿਉਂਕਿ ਇਸ ਜਾਤੀ ਦੀਆਂ ਸੱਭੇ ਤ੍ਰੀਮਤਾਂ ਪੰਜਾਬ ਵਿਚ ਮੁਸਲਮਾਨ ਹੋ ਚੁਕੀਆਂ ਸਨ । 'ਮੁਸਲਮਾਨੀ ਰਮਨ' ਕਿਉਂ ਬੰਦ ਕੀਤਾ ਇਸਦਾ ਕਾਰਨ ਗੁਰੂ ਜੀ ਨੇ ਆਪ ਦੱਸਿਆ ਹੈ । ਮੁਸਲਮਾਨਾਂ ਤੋਂ ਦੁਖੇ ਖਾਲਸਿਆਂ ਨੇ ਉਨ੍ਹਾਂ ਤੇ ਫਤਹ ਪਾਉਣ ਦੇ ਸਮੇਂ ਉਨ੍ਹਾਂ ਨਾਲ ਉਹੋ ਵਰਤਾਉ ਕਰਨੇ ਸਨ ਜੋ ਉਹ ਹਿੰਦੂਆਂ ਨਾਲ ਕਰਦੇ ਰਹੇ ਸਨ, ਜਿਸ ਨਾਲ ਇਖਲਾਕ ਨੀਵਾਂ ਹੁੰਦਾ ਹੈ । ਇਸ ਕਰਕੇ ਗੁਰੂ ਜੀ ਨੇ ਮਨ੍ਹੇ ਕੀਤਾ ਸੀ, ਵਿਸ਼ੇਸ਼ ਲਈ ਦੇਖੋ ਰੁਤ ੬ ਅੰਸੂ ੨੦ ਅੰਕ ੧੯ ।

ਨਾ ਛੁਵਬੋ ਕਰੀਏ ਬਿਧਿ ਕਾਂਹੀ। ਨੀਰ ਸ਼ਨਾਨ, ਜਪੋ ਸਤਿਨਾਮ ਕਰੋ ਹਿਤ ਦਾਨ ਮਹਾਂ ਸ਼ੁਭ ਧਾਂਹੀ॥੧੪॥ਸ਼੍ਰੀ ਅਸਕੇਤ ਤੇ ਲੈ ਬਖਸ਼ੀਸ਼ ਬਨੌਛਿਤ ਈਸ਼ ਹਤੋ ਤੁਰਕਾਨਾ। ਸੈਘਰ ਤੇ ਨ ਮਿਟੋ ਕਬਹੂੰ ਦੁਹੂੰ ਲੋਕਨ ਕੋ ਸੁਖ ਜਾਨਿਮਹਾਨ॥ਰਾਜ ਕਰੋ ਧੂਮ ਕੋ ਪ੍ਰਤਿਪਾਰਹੁ ਭੋਗਹੁਭੋਗਅਨੇਕ ਬਿਧਾਨਾ। ਅੰਤ ਸਮੈਂ ਗਤਿ ਆਛੀ ਕੋ ਪ੍ਰਾਪਤਿ,ਆਨ ਪਿਖੌ ਅਪਨੇ ਨ ਸਮਾਨਾ[1]॥੧੫॥ ਜੋ ਸਿਰਗੁੰਮ[2] ਅਹੈਂ ਜਗ ਮੈਂ ਮਰਨੇ ਪਰਨੇ ਮਹਿੰ ਮੇਲ ਨ ਕੀਜੈ।ਦੈਂ ਦਸ-ਵੈਧ ਗੁਰੂ ਹਿਤ ਜੋ, ਤਿਨ ਕੋ ਨ ਕਮੀ ਧਨ ਕੋ ਸਫਲੀਜੈ। ਸ਼ੱਤ੍ਰੂਨਿ ਪੈ ਬਿਸਵਾਸ ਧਰੋ ਨਹਿੰ ਕੀਜਹਿ ਅਨਾਦਰ ਨਾਂਹਿਮਿਲੀਜੈ। ਗੋਪ ਹੁਤੀ ਬਿਦ-ਤਾਈ ਅਬੈ ਇਮ, ਸੀਖ ਕੋ ਧਾਰਿ ਰਿਦੈ ਜਗ ਜੀਜੈ' ॥੧੬॥ਦੋਹਰਾ॥ ਬਹੁਰ ਪੰਚ ਸਿਖ ਖਰੇ ਕਰਿ ਅੰਮ੍ਰਿਤ ਦਯੋ ਛਕਾਇ। ਸੰਗਸ਼ਾ ਮੁਕਤੇ ਜਿਨ ਕਹੋ ਭਏ ਸਿੰਘ ਹਰਖਾਇ ॥੧੭॥ਚੌਪਈ ॥ ਦੇਵਾ ਸਿੰਘ ਰਾਮ ਸਿੰਘ ਧੀਰ। ਟਹਿਲ ਸਿੰਘ ਈਸ਼ਰ ਸਿੰਘ ਬੀਰ। ਫਤੇ ਸਿੰਘ ਪੰਚਹੁੰ ਇਹ ਭਏਮੁਕਤੇ ਨਾਮ ਗੁਰੂ ਕਹਿ ਦਏ ॥ ੧੮ ॥ ਅਪਰ ਅਨੇਕ ਖਰੇ ਪੁਨ ਹੋਇ। ਅੰਮ੍ਰਿਤ ਖੰਡੇ ਕਾ ਲੇ ਸੋਇ। ਅਪੁਨੀ ਵਾਸੀ ਨਾਮ ਬਤਾਵੈਂ। ਗੁਰ ਤੇ ਸੀਖਹਿੰ ਰਹਿਤ ਦ੍ਰਿੜਾਵੈਂ ॥੧੯॥ ਬਹੁਰ ਇਕਾਦਸ਼ ਹ੍ਵੈ ਸਿਖ ਖਰੇ[3]। ਅੰਮ੍ਰਿਤ ਲੀਨਿ ਬੀਰਰਸ ਭਰੇ। ਬਖਸ਼ ਸਿੰਘ ਬਖਸ਼ੀਸ਼ ਸਿੰਘ ਪੁਨ। ਸਿੰਘ ਕਲਾਲ ਜਾਤਿ ਰਹਿਤੈ ਸੁਨਿ। ੨੦ ॥ ਭੈਰੋਵਾਲ ਗ੍ਰਾਮ ਕੇ ਸੋਇ। ਰਹੇ ਹਜ਼ੂਰ ਸਦਾਈ ਦੋਇ। ਸੁਰਸਿੰਘ[4] ਕਾ ਸਿੱਧੂ ਸਿਖ ਭਯੋ। ਨਾਮ ਦਯਾਲ ਸਿੰਘ ਕਹਿ ਦਯੋ॥ ੨੧॥ ਖੱਤ੍ਰੀ ਸਿਖ ਗੁਲਾਬਸਿੰਘ ਜਾਨੋ।ਗੋਤਮ ਰਿਖਿ ਜੀ ਕੀਨਿ ਬਖਾਨੋ[5]।ਬੇਗ ਸਿੰਘ ਅੰਬ੍ਰੀਕ ਸਿੰਘ ਦੁਇਜੰਬਰ[6] ਮਘਯਾਨੇ* ਵਾਸੀ ਸੁਇ ॥੨੨॥ ਭੰਡਾਰਾ ਸਿੰਘ ਸਿੰਘ ਹਜ਼ਾਰਾ।ਦਰਬਾਰਾ ਸਿੰਘ ਤ੍ਰਿਤੀ ਉਚਾਰਾ। ਸੀਰੰਦ ਕੇ ਵਾਸੀ ਸਿਖ ਬਨੀਏ। ਅੰਮ੍ਰਿਤ ਲੀਨਿ ਰਹਿਤ ਸਭਿ ਮਨੀਏ[7] ॥ ੨੩ ॥ ਭਯੋ ਖਰੋ ਘਨ ਸਿੰਘ ਸੁ

[1]ਹੋਰ ਨੂੰ ਆਪਣੇ ਸਾਮਾਨ ਨਾ ਵੇਖੋ (ਭਾਵ ਸੁਰਤ ਉੱਚੀ ਰਖੋ)। [2]ਕੇਸ ਰੱਖਕੇ ਜੋ ਮੁਨਾ ਦੇਵੇ। [3]ਫਿਰ ੧੧ ਸਿੱਖ ਖੜੇ ਹੋਏ। [4]ਨਾਮ ਪਿੰਡ ਜੋ ਮਾਝੇ ਵਿਚ ਹੈ। [5]ਭਾਵ ਗੋਤਮ ਰਿਖੀ ਕਰਕੇ ਉਸਨੂੰ ਬੁਲਾਇਆ ਕਰਦੇ ਸਨ। [6](ਪਹਿਲਾ) ਜੰਬਰ ਦਾ (ਤੇ ਦੂਜਾ) ਮਘਯਾਨੇ ਦਾ ਵਾਸੀ ਸੀ (ਅ) ਜੰਬਰ ਜਾਤ ਸੀ ਤੇ ਵਾਸੀ ਮਘਯਾਨੇ ਦੇ ਸਨ। [7]ਮੰਨਕੇ।

*ਜੰਬਰ ਲਾਹੌਰ ਦੇ ਜ਼ਿਲੇ ਵਿਚ ਛਾਂਗੇ ਮਾਂਗੇ ਪਾਸ ਇਕ ਪਿੰਡ ਹੈ 'ਜੰਬਰ ਮਘਯਾਨੇ' ਦੀ ਥਾਵੇਂ ਪਾਠਾਂਤ੍ਰ 'ਬੇਗ ਮਘਯਾਨਾ' ਭੀ ਕਿਸੇ ਨੁਸਖੇ ਵਿਚ ਸੁਣਿਆ ਹੈ।

ਨਾਮੂ । ਬਰਨ ਸਿੰਘ[1] ਫਾਲਜ[2] ਤਿਹ ਗ੍ਰਾਮੂ । ਆਲਮ ਸਿੰਘ ਨਚਨਾ ਗੁਰ ਕਹੈਂ[3]।ਸਮਾਲਕੋਟ ਕੀ ਵਾਸੀ ਅਹੈ ॥੨੪॥ਜਾਤਿ ਹੁਤੀ ਰਜਪੂਤ ਤਿਸੀਕੀ। ਸੀਖ ਰਹਿਤ ਲੈ ਪਾਹੁਲ ਨੀਕੀ[4]।ਪੁਰਿ ਮੁਲਤਾਨ ਅਲੀਪੁਰਿ ਨੇਰੇ। ਮਾਈ ਦਾਸ ਰਜਪੂਤ ਬਸੇਰੇ[5] ॥ ੨੫ ॥ ਤਿਸ ਕੇ ਮਨੀ ਰਾਮ ਸੁਤ ਹੋਯੋ । ਆਇ ਤਹਾਂ ਗੁਰਦਰਸ਼ਨ ਜੋਯੋ।ਪੰਚ ਪੁੱਤ੍ਰ ਲੇ ਅਪਨੇ ਸਾਥ। ਸ਼ਰਨੀ ਪਰਸੋ ਰਹਸੋ ਗੁਰਨਾਥ ॥੨੬॥ ਸੋ ਪੰਚਹੁੰ ਕ੍ਰਾਤਾ ਕਰਿ ਖਰੇ । ਸਿੰਘ ਨਾਮ ਤਿਨ ਕੇ ਗੁਰ ਧਰੇ । ਬਡੋ ਬਚਿੱਤ੍ਰ ਸਿੰਘ ਭਟ ਭਯੋ।ਉਦੇ ਸਿੰਘ ਦੂਸਰ ਬਿਦਤਯੋ ॥ ੨੭ ॥ ਅਨਕ ਸਿੰਘ ਅਰੁ ਅਜਬ ਸਿੰਘ ਪੁਨ।ਪੰਚਮ ਭਯੋ ਅਜਾਇਬ ਸਿੰਘਗੁਨਿ[6]। ਅੰਮ੍ਰਿਤ ਖੰਡੇ ਕੋ ਤਿਨ[7] ਦੀਨਾ । ਮਨਹੁੰ ਪੰਚ ਪਾਂਡਵ ਬਲ ਪੀਨਾ ॥੨੮॥ ਰਣ ਮਹਿੰ ਕਰੇ[8] ਕਰਮ ਜਿਨ ਭੀਖਨ । ਰਿਪੁ ਮਾਰੇ ਜਿਨ ਸ਼ਸਤ੍ਰਨਿ ਤੀਖਨ।ਇਨ ਤੇ ਆਦਿਕ ਭਏ ਹਜ਼ਾਰੇ*।ਅੰਮ੍ਰਿਤ ਲੇਤਿ ਰਹਿਤ ਕੋ ਧਾਰੇ ॥੨੯॥ ਕੌਨ ਕੌਨ ਕੇ ਗਿਨੀਐ ਨਾਮੂ । ਤਿਨ ਕੇ ਦੇਸ਼ ਨਗਰ ਕੋ ਗ੍ਰਾਮੂ।ਲੇ ਪਾਹੁਲ ਬਡ ਤੇਜ ਧਰੰਤੇ । ਪੀਰ ਮੀਰ ਕੋ ਕਛੁ ਨ ਗਿਨੰਤੇ[9] ॥ ੩੦ ॥ ਸਿਰ ਸਿਰ[10] ਬਲੀ ਆਪ ਸਿਰਦਾਰ । ਬੰਧਨ ਕਰੇ ਅੰਗ ਹਥਯਾਰ।ਰਾਤਿ ਦਿਵਸ ਸੰਘਰ ਕੋ ਚਾਹੈਂ । ਮਾਰ ਬਕਾਰਾ ਕਰਤਿ ਮਹਾਂ ਹੈਂ ॥ ੩੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਅੰਮ੍ਰਿਤ ਦੇਨਿ' ਪ੍ਰਸੰਗ ਬਰਨਨੰ ਨਾਮ ਬਿੰਸਤੀ ਅੰਸੂ ॥ ੨੦ ॥

੨੧. [ਖਾਲਸੇ ਦਾ ਵਧਣਾ]।

ਦੋਹਰਾ ॥ ਜੋਤਿਕ ਹੁਤੇ ਹਜ਼ੂਰ ਮਹਿੰ ਸਿਰ ਪਰ ਧਰਿ ਬਰ ਕੇਸ । ਪਾਹੁਲ ਲੇ ਸਿੰਘ ਨਾਮ ਧਰਿ ਪਹਿਰਿ ਕਾਛ ਸ਼ੁਭ ਭੇਸ॥੧॥ ਚੌਪਈ ॥ ਸ਼੍ਰੀ ਸਤਿਗੁਰ ਕੀ ਸੰਗਤਿ ਜਹਿੰ ਜਹਿੰ।ਲਿਖੇ ਹੁਕਮਨਾਮੇ ਗੁਰ ਤਹਿੰ ਤਹਿੰ। [4]ਕੇਸ ਧਾਰਿ ਸਿਰ ਪਰ ਸਿਖ ਆਵੈਂ । ਹੋਹਿੰ ਸਿੱਖ, ਨਹਿੰ ਭੁੱਦ੍[11] ਕਰਾਵੈਂ ॥੨॥ ਜਗਤ ਜੂਠ[12] ਕੇ ਨੇਰ ਨ ਜਾਵੈਂ।ਪਾਹੁਲ ਖੰਡੇ ਕੀ ਲੇ ਆਵੈਂ'।ਲੈਕੇ[13] ਜਹਿੰ ਤਹਿੰ ਤੂਰਨ ਧਾਏ । ਸਭਿ ਸੰਗਤਿ ਕੋ ਜਾਇ ਸੁਨਾਏ ॥ ੩॥ ਸੁਨਿ ਕੈ ਕੋਤਿਕ ਭੇ ਅਨੁ-

[1]ਨਾਮ ਸਿੰਘਦਾ । [2]ਗ੍ਰਾਮ ਦਾ ਨਾਮ । [3]ਗੁਰੂ ਜੀ ਜਿਸ ਨੂੰ ਨਚਨਾ ਕਹਿੰਦੇ ਸਨ । [4]ਰਹਿਤ ਸਿਖ ਕੇ ਪਾਹੁਲ ਵੰਗੀ ਤਰ੍ਹਾਂ ਲਈ । [5]ਵਸਦਾ ਸੀ । [6]ਜਾਣ । [7]ਉਨ੍ਹਾਂ ਨੂੰ । [8]ਕੀਤੇ ਸਨ ਜਿਨ੍ਹਾਂ ਨੇ । [9](ਕਿਸੇ) ਪੀਰ ਮੀਰ ਨੂੰ ਕੁਛ ਵੀ ਨਹੀਂ ਗਿਣਦੇ (ਸਿੰਘ ਅੰਮ੍ਰਿਤੀਏ) । [10]ਭਾਵ ਆਪੋ ਆਪ ਹਰ ਕੋਈ ਬਲੀ ਸਰਦਾਰ ਹੈ । [11]ਮੁੰਡਨ । [12]ਤਮਾਕੂ । [13]ਭਾਵ ਹੁਕਮ ਨਾਮੇ ਲੈਕੇ ।

*ਔਰੰਗਜ਼ੇਬ ਦੇ ਅਖਬਾਰ ਨਵੀਸ ਨੇ ਇਸ ਵੇਲੇ ੨੦ ਹਜ਼ਾਰ ਦੇ ਅੰਮ੍ਰਿਤ ਛਕਣ ਦੀ ਪਾਤਸ਼ਾਹ ਨੂੰ ਖਬਰ ਘੱਲੀ ਸੀ, ਦੇਖੋ ਇਸੇ ਰੁਤ ਦੇ ਅੰਸੂ ੧੨ ਦੇ ਅੰਕ ੪੯ ਦੀ ਹੇਠਲੀ ਟੂਕ ਦਾ ਪੰਨਾ ੪੬੯੮।

ਸਾਰੀ। ਕੇਤਿਕ ਭਏ ਦੁਖੀ ਉਰ ਭਾਰੀ।'ਸ਼ਾਸਤ੍ਰਨ ਰੀਤਿ ਨੇਮ ਕਨੋਂ ਤੋਰਹਿੰ। ਜਾਤਿ ਪਾਤਿ ਕੋ ਕਿਮ ਹਮ ਛੋਰਹਿੰ'॥੪॥ਜਿਨ ਜਿਨ ਮਾਨਨੋਂ ਸੋ ਚਲਿ ਆਏ। ਗੁਰ ਕੇ ਚਰਨ ਕਮਲ ਸਿਰ ਨਮਾਏ। ਬੈਠੇ ਹੁਤੇ ਪ੍ਰਭੂ ਕੇ ਦਰਸ। ਨਿਕਟ ਸਿੰਘ ਧਰਿ ਸ਼ਸਤ੍ਰਨਿ ਹਰਸ਼[1]॥੫॥ਇਕ ਸਿਖ ਹਾਥ ਜੋਰਿ ਤਿਸ ਘਰੀ। ਅੱਗੂ ਪ੍ਰਭੂ ਕੇ ਬਿਨਤੀ ਕਰੀ। 'ਸਾਚੇ ਪਾਤਿਸ਼ਾਹੁ! ਤੁਮ ਪਾਸ। ਸੁਨੀਐ, ਕਰੋਂ ਏਕ ਅਰਦਾਸਿ ॥੬॥ਏਕ ਮਸੰਦ ਗਯੋ ਘਰ ਮੇਰੇ। ਹੇਰਤਿ ਉਠਨੋ ਅਧੀਨ ਘਨੇਰੇ। ਕਰਿ ਬੰਦਨ ਸਾਦਰ ਬੈਠਾਯੋ। ਜਥਾ ਸ਼ਕਤਿ ਮੈਂ ਅਸਨ ਕਰਾਯੋ॥੭॥ਹਾਥ ਜੋਰਿ ਮੈਂ ਕਹਨੋ–ਛਕੀਜੈ। ਖੁਸ਼ੀ ਗੁਰੂ ਦਿਸ਼ ਤੇ ਕਰਿ ਦੀਜੈ–। ਸੁਨਤਿ ਮਸੰਦ ਕੋਪ ਕਰਿ ਭਾਖਨੋ।–ਕਹੁ ਗੁਰ ਮਾਰੇ ਕਸ਼ਾ ਕਰਿ ਰਾਖਨੋ[2] ॥ ੮ ॥ ਦਾਲ ਰੋਟਕਾ ਚਹੈਂ ਛਕਾਵਨਿ। ਸੋ ਮੈਂ ਕਰੋਂ ਨਹੀ ਕਿਮ ਖਾਵਨ। ਗੁਰ ਪ੍ਰਸਾਦਿ ਜੇ ਕਰਹਿੰ ਕਰਾਹਿ। ਤੌ ਪ੍ਰਸੰਨ ਹ੍ਵੈ ਕੈ ਲਿਹੁ ਖਾਹਿ[3]–॥੯॥ਸੁਨਿ ਮਸੰਦ ਬਾਨੀ ਰਿਸ ਭਰੀ।ਸਿਖਨੀ ਸਹਤਿ ਬਿਨੈ ਮੈਂ ਕਰੀ।–ਹਮ ਗ਼ਰੀਬ ਘਰ ਦੇਖਨਿ ਕੀਜੈ। ਜੋ ਨਿਕਸੈ ਲੈ ਖਾਵਨ ਕੀਜੈ–॥੧੦॥ਪੁਨ ਮਸੰਦ ਬੋਲਨੋ ਹੰਕਾਰੀ।-ਆਗਸ਼ਾ ਹਮ ਕੋ ਗੁਰੂ ਉਚਾਰੀ।ਸਿਖ ਕੇ ਘਰ ਜਿਸਕੇ ਚਲਿਜਾਵਹੁ।ਬਿਨਾ ਤਿਹਾਵਲ ਅਪਰ ਨ ਖਾਵਹੁ–॥੧੧॥ ਸਤਿਗੁਰ ਪਾਤਸ਼ਾਹੁ! ਮੈਂ ਸੁਨਿਕਰਿ।ਤ੍ਰਿਯ ਕੋ ਲਹਿੰਗੋ ਗਹਿਣੇ ਧਰਿ ਕਰਿ। ਕਰਨੋ ਕਰਾਹੁ ਤਾਂਹਿ ਅਚਵਾਯਹੁ।ਦੇ ਅਰਦਾਸ ਬਿਦਾ ਕਰਿ ਆਯਹੁ॥੧੨॥ ਇਸ ਪ੍ਰਕਾਰ ਦੁਖਦੇਤਿ ਘਨੇਰੇ।ਝਿਰਕਤਿ ਬਹੁਰ ਜਾਤਿ ਜਿਸ ਬੇਰੇ[4]।ਹੁਕਮ ਆਪ ਕੋ ਹੋਵੈ ਜੈਸੇ। ਸੰਗਤਿ ਸਗਰੀ ਬਰਤਹਿ ਤੈਸੇ'॥੧੩॥ ਸੁਨ ਸਿੱਖਨਿ ਕੋ ਦੁਖ ਤਿਸ ਬੇਰਾ। ਅਰੁਣ ਬਰਣ ਮੁਖ ਕੋਪ ਘਨੇਰਾ।ਸਭਿ ਪ੍ਰਤਿ ਹੁਕਮ ਕਰਨੋ ਗੁਰ ਤਬੈ।'ਲੁਟ ਮਸੰਦਨਕੋ ਲਿਹੁ ਸਬੈ॥੧੪॥ਘਰ ਤੇ ਦਿਹੁ ਨਿਕਾਸ ਕਰਿ ਮਾਰਿ। ਨਹਿ ਦੀਜੈ ਤਿਨ ਗੁਰ ਕੀ ਕਾਰ। ਸ੍ਵਾਨ ਮਨਿੰਦ ਮਸੰਦ ਬਿਲੰਦੋ।ਸਿੱਖਨਿ ਕਟਿਕਟਿ ਖਾਵਹਿੰ ਮੰਦੇ॥੧੫॥ਲੇਹੁ ਲਸ਼ਟਕਾ,ਸਿਰਪਰ ਮਾਰਿ। ਕੂਕਰ ਕੀ ਬਿਧਿ ਵਹਿਰ ਨਿਕਾਰਿ। ਜਿਸ ਗੁਰ ਪਾਪੀ[5] ਤੇ ਸਿਖ ਦੁਖੀ। ਬਿਚ ਪ੍ਰਲੋਕ ਕਸ਼ਾ ਕਰਿ ਹਹਿੰ ਸੁਖੀ ॥ ੧੬ ॥ ਬਿਚ ਦਰਗਾਹ

[1]ਪ੍ਰਭੂ ਦੇ ਦਰਸ਼ਨ ਲਈ ਪ੍ਰਸੰਨ ਬੈਠੇ ਸਨ ਨੇੜੇ ਦੇ ਸਿੰਘ ਸ਼ਸਤ੍ਰਾਂ ਨੂੰ ਧਾਰਕੇ। [2]ਕੀ ਤਿਆਰ ਕਰ ਰੱਖਿਆ ਹਈ। [3]ਗੁਰੂ ਕਾ ਪ੍ਰਸ਼ਾਦਿ ਜੇ ਕੜਾਹ ਹੈ ਜੇ ਕਰੋਂ ਤਾਂ ਪ੍ਰਸੰਨ ਹੋਕੇ ਛਕ ਲਵਾਂਗਾ।[4]ਜਿਸ ਵੇਲੇ ਜਾਂਦੇ ਹਨ।[5]ਇਥੇ 'ਗੁਰ' ਪਦ ਸਤਿਗੁਰ ਜੀ ਮਸੰਦਾਂ ਵਾਸਤੇ ਵਜੰਗ ਨਾਲ ਵਰਤ ਰਹੇ ਹਨ।

ਸਹਾਇਕ ਕਹਾਂ। ਜਿਸ ਗੁਰ ਤੇ ਦੁਖ ਲਹਿੰ ਨਿਤ ਇਹਾਂ'। ਗੁਰੂ ਹੁਕਮ ਸਿੰਘਨ ਸੁਨਿ ਪਾਯੋ। ਬੰਧਿ ਮਸੰਦ ਲੀਨਿ ਸਮੁਦਾਯੋ ॥੧੭॥ ਹੁਤੋ ਪਦਾਰਥ ਜੋਤਿਕ ਪਾਸ। ਲੀਨੋ ਲੂਟ ਸਮੇਤ ਅਵਾਸ। ਕਿਤਿਕ ਦਿਵਸ ਬੰਧਨ ਕਰਿ ਰਾਖੇ। ਬਾਰਿ ਬਾਰਿ ਬਿਨਤੀ ਪੁਨ ਭਾਖੇ ॥੧੮॥ ਕੇਤਿਕ ਮਾਸ ਬਿਤੇ ਤਬਿ ਛੋਰੇ। ਆਇ ਗੁਰੂ ਢਿਗ ਚਰਨ ਨਿਹੋਰੇ। ਦੇਖਿ ਦਯਾ ਕਰਿ ਪ੍ਰਭੂ ਬਤਾਯੋ। 'ਨਹਿੰ ਸਿੱਖਨਿ ਦੁਖ ਦੇਹੁ ਕਦਾਯੋ ॥੧੯॥ ਕਰਹਿੰ ਭਾਵਨਾ ਦੇਂ ਅਰਦਾਸ। ਸੋ ਪ੍ਰਸੰਨ ਹੁਇ ਲੀਜੈ ਪਾਸ। ਮੋਰੇ ਨਹਿੰ ਮਸੰਦ ਇਹੁ ਜਾਨਹੁ। ਰਾਖਸ਼ ਸਿੱਖਨ ਹੇਤ ਪਛਾਨਹੁ' ॥ ੨੦ ॥ ਇੱਤਯਾਦਿਕ ਜਬਿ ਪ੍ਰਭੁ ਫੁਰਮਾਯੋ। ਬ੍ਰਿੰਦ ਮਸੰਦਨ ਸੀਸ ਨਿਵਾਯੋ। 'ਪਾਤਸ਼ਾਹੁ! ਅਬਿ ਬਖਸ਼ਨਿ ਕਰਹੁ। ਪਿਛਲੀ ਭੂਲ ਨ ਹਿਯ ਮੈਂ ਧਰੋ ॥ ੨੧ ॥ ਹੁਕਮ ਆਪ ਕੋ ਭਾ ਅਬਿ ਜੈਸੇ। ਸਿੱਖਨ ਸਾਥ ਬਰਤ ਹੈਂ ਤੈਸੇ। ਜੋ ਦੇਵਹਿੰਗੇ ਕਰਿਕੈ ਭਾਉ। ਕਰਿਕੈ ਹਰਖ ਲੇਹਿ ਸੋ ਖਾਉ ॥੨੨॥ ਇਕ ਪਸ਼ਚਾਤਿ[1] ਬਹੁਤ ਕਸੋਂ ਮਾਰੇ। ਬਖਸ਼ਹੁ ਖੋਟੇ ਖਰੇ ਤੁਮਾਰੇ'। ਸ਼੍ਰੀ ਮੁਖ ਬੋਲੇ 'ਸੁਨੀਅਹਿ ਭਾਈ! ਸਿੱਖ ਸਿਦਕ ਕੋ ਹੋਤਿ ਸਦਾਈ[2] ॥੨੩॥ ਕਲੂਕਾਲ ਅਬਿ ਔਰੇ ਠਾਟਾ। ਗੁਰਘਰ ਬਿਖੈ ਨ ਧਨ ਕੋ ਘਾਟਾ। ਸਿਖ ਕੇ ਘਰ ਤੁਮ ਬਿਨਾ ਬੁਲਾਏ। ਨਹਿੰ ਪਹੁੰਚਹੁ ਕੁਛ ਲੇਨਿ ਕਦਾਏ' ॥ ੨੪ ॥ ਬ੍ਰਿੰਦ ਮਸੰਦ ਬੰਦ ਹੁਇ ਗਏ। ਧਨ ਬਿਨ ਭੂਖ ਮਰਤਿ ਪੁਨ ਭਏ। ਸ਼੍ਰੀ ਗੁਜਰੀ ਢਿਗ ਕਬਿ ਕਬਿ ਜਾਵੈਂ। ਅਨਿਕ ਭਾਂਤਿ ਕੀ ਬਾਤ ਬਨਾਵੈਂ ॥ ੨੫ ॥ 'ਕਹਾਂ ਖਰਚ ਚਾਲਹਿੰ ਗੁਰ ਘਰ ਕੇ। ਜੋ ਆਨਤਿ ਸੋ ਰੋਕਨਿ ਕਰਿਕੈ'।ਉੱਗ੍ਰ ਸੁਭਾਉ ਜਾਨਿ ਗੁਰ ਕੇਰਾ।ਨਹੀਂ ਜ਼ਿਕਰ ਕਛਤੀ[3] ਹੁਇ ਨੇਰਾ ॥੨੬॥ ਤਉ ਚਹਤਿ[4] ਸੁਤ ਕੋ ਸਮੁਝਾਵਨਿ। ਇਹ ਕਥ ਆਗੈ ਕਰੋਂ ਸੁਨਾਵਨਿ। ਜੇ ਸਿਖ ਹੁਕਮ ਮਾਨਿ ਚਲਿ ਆਏ। ਧਰੇ ਕੇਸ ਕਛ ਬੇਸ ਬਨਾਏ ॥ ੨੭ ॥ ਖੰਡੇ ਕੀ ਪਾਹੁਲ ਤਿਨ ਲੀਨੀ। ਆਯੁਧ ਅੰਗਨ ਮਹਿੰ ਧਰਿ ਲੀਨੀ। ਪੈਰੀ ਪੈਣਾ ਕਹਿ ਤਜਿ ਮਤੇ[5]।ਵਾਹਿਗੁਰੂ ਜੀ ਕੀ ਕਹਿ ਫਤੇ ॥ ੨੮ ॥ ਜਾਤਿ ਪਾਤਿ ਤੇ ਭਏ ਨਿਰਾਲੇ। ਰਾਜਨ ਸਮ ਹੰਕਾਰ ਬਿਸਾਲੇ। ਜਹਿੰ ਕਹਿੰ ਬਿਸਤਰਿਯੋ ਸੁ ਬ੍ਰਿਤਾਂਤਾ। ਭਯੋ ਖਾਲਸਾ ਜਗ ਬੱਖਯਾਤਾ॥੨੯॥ ਦਿਨਪ੍ਰਤਿ ਵਧਨ ਲਗਯੋ ਜਿਮ ਚੰਦ। ਜਗ ਮਹਿੰ ਮਤ ਹੋਏ ਉਡ ਬ੍ਰਿੰਦ।

---

[1]ਇਕ ਪਿੱਛੇ। [2]ਸਿੱਖ ਸਦਾ ਹੀ ਸਿਦਕ ਦਾ ਹੁੰਦਾ ਹੈ। [3]ਮਾਤਾ ਜੀ ਜ਼ਿਕਰ ਨਹੀਂ ਕਰਦੇ। [4]ਮਾਤਾ ਜੀ ਚਾਹੁੰਦੇ ਹਨ। [5]ਪੈਰੀਂ ਪਏ (ਆਦਿਕ) ਕਹਿਣ ਦੇ ਮਤੇ ਤਜਕੇ।

ਕਿਸ ਕੋ ਬਦਹਿੰ ਨ ਉਰ ਹੈਕਾਰੀ। ਸਭਿ ਕੋ ਤਰਕ ਕਰਹਿੰ ਮਤਿ ਭਾਰੀ[1] ॥੩੦॥ਸੁਚ ਸੈਜਮ ਨਿਤ ਚਹਤਿ ਨਿਰਾਲੀ।ਗੁਰ ਸਿੱਖੀ ਕੋ ਬਹੁ ਪ੍ਰਤਿਪਾਲੀ। ਏਕ ਅਕਾਲ ਅਕਾਲ ਕਹੈਤੇ। ਆਂਖ ਤਰੇ ਨਹਿੰ ਅਪਰ ਰਖੈਤੇ ॥ ੩੧ ॥ ਦਿੱਲੀ ਆਦਿਕ ਪੁਰਿ ਜੋ ਸੰਗਤਿ। ਚਹਤਿ ਬੈਠਿਬੋ ਜਾਤੀ ਪੰਗਤਿ।ਤਿਨਕੋ ਗੁਰੂ ਥਾਨ ਨਹਿੰ ਭਾਏ। ਤਜੀ ਨ ਜਗਤ ਜੂਠ[2] ਦੁਖਪਾਏ॥੩੨॥ਪੂਰਬਲੇ ਜਿਨ ਭਾਗ ਮੰਦੇਰੇ।ਨਹਿੰ ਪਹੁੰਚੇ ਸਤਿਗੁਰ ਕੇ ਨੇਰੇ।ਨਹਿੰਖੰਡੇ ਕੀ ਪਾਹੁਲ ਲੀਨਿ। ਰਹਿਬੋ ਨਰਕ ਭਲੋ ਮਨ ਚੀਨ ॥੩੩॥ ਜਗਤ ਕਾਨ ਮਹਿੰ[3] ਡਰ ਕਰਿ ਰਹੇ। ਰਾਜ ਭੋਗ ਕੋ ਨਾਂਹਿਨ ਲਹੇ। ਜਿਨਕੇ ਪੂਰਬਲੇ ਬਡਭਾਗਾ। ਤਿਨ ਗੁਰ ਬਾਕਨਿ ਮਹਿੰ ਅਨੁਰਾਗਾ॥੩੪॥ ਦਿਨਪ੍ਰਤਿ ਹੋਹਿੰ ਸੈਂਕਰੇ ਖਰੇ। ਪਾਹੁਲ ਲੇਤਿ ਕੇਸ਼ ਸਿਰ ਧਰੇ। ਅੰਗੀਕਾਰ ਰਹਿਤ ਕੋ ਕਰੈਂ। ਗੁਰ ਬਿਸ-ਵਾਸ, ਅਪਰ ਪਰਹਰੈਂ ॥੩੫॥ ਕੋਚਿਤ ਸਿਖ ਰਹਿੰ ਇਕ ਦੁਇ ਮਾਸ। ਹ੍ਵੈ ਉਦਾਸ ਪੁਨ ਜਾਤਿ ਅਵਾਸੁ।ਰਹਿ ਘਰਿ ਮਹਿੰ ਗੁਰ ਨਿਕਟ ਪਧਾਰੈਂ।ਮਿਲਿ ਸਿੰਘਨ ਸੋਂ ਸਮਾ ਗੁਜ਼ਾਰੈਂ ॥੩੬॥ ਸ਼੍ਰੀ ਗੁਰ ਕਰੀ ਬਿਚਾਰਨਿ ਰਿਦੇ।—ਸੁਤ ਬਨਿਤਾ ਬਾਂਧਵ ਤਜਿ ਕਦੇ[4]।ਬਨੈਂ ਨਿਰਾਲੇ[5] ਸਿਮਰਨ ਕਰੈਂ[6]।ਇਤਤੇ[7]ਰਿਦੈ ਉਦਾਸੀ ਧਰੈਂ ॥੩੭॥ ਹੁਇ ਆਵਤਿ ਹੈ ਮੋਹ ਬਿਸਾਲਾ[8] । ਮਿਲਹਿੰ ਜਾਹਿੰ, ਨਹਿੰ ਰਹਿੰ ਚਿਰਕਾਲਾ। ਸੋਢੀ ਸ਼ੁੰਮ ਪੰਥ ਨਹਿੰ ਰਾਖਨ[9]। ਕਿਯ ਕਿਸ ਦਾਰੁਨ ਕੇ ਅਭਿਲਾਖਨ[10]—॥ ੩੮ ॥ ਯਾਂਤੇ ਸ਼੍ਰੀ ਮੁਖ ਬਾਕ ਉਚਾਰਾ। 'ਹੁਇ ਸੁੱਖੇ ਕੀ ਦੇਗ਼ ਉਦਾਰਾ। ਸਿੰਘ ਹੋਇ ਜਬਿ ਆਯੁਧ ਧਾਰੀ।ਮਾਦਕ[11]ਚਹੀ-ਯਤਿ ਅਨੰਦ ਮਝਾਰੀ ॥੩੯॥ ਸਭਿ ਮਾਦਿਕ ਤੇ ਬਿਜੀਆ[12] ਆਛੀ। ਕਸੋਂ ਕਿ ਮਹੇਸ਼ ਆਦਿ[12] ਇਹੁ ਬਾਛੀ* ।'ਸਤਿਗੁਰ ਚਰਨ ਕਿ ਸਿਮਰਨ ਨਾਮੂ। ਨਿਸ਼ਚਲ ਬ੍ਰਿਤਿ ਟਿਕਹਿ ਅਭਿਰਾਮੂ ॥ ੪੦ ॥ ਚਿਤ ਕੀ ਚਿੰਤਾ ਦੇਤਿ

[1](ਹੋਰ ਮਤ) ਜੋ ਰਿਦੇ ਦੇ ਹੈਕਾਰੀ ਤੇ ਸਭ ਨੂੰ ਤਰਕ ਕਰਦੇ ਸਨ ਤਿਨ੍ਹਾਂ ਭਾਰੀ ਮਤਾਂ ਨੂੰ ਖਾਲਸਾ ਨਹੀਂ ਬਿਦਦਾ। [2]ਝੂਠਾ ਮਾਰਗ। [3]ਕਾਣ, ਲਾਜ। [4]ਕਦੇ ਨਾ ਕਦੇ ਸਿੱਖਾਂ ਨੂੰ ਪੁੱਤ੍ਰ ਇਸਤ੍ਰੀ, ਸਬੰਧੀ ਛੱਡਣੇ ਪੈਣਗੇ। [5]ਨਿਰਾਲੇ ਬਣ ਕੇ ਸਿਮਰਨ ਕਰਨਗੇ। [6]ਭਾਵ ਸਬੰਧੀਆਂ ਤੋਂ। [7]ਹੁਣ ਮੋਹ ਬਹੁਤ ਹੋ ਆਂਵਦਾ ਹੈ। [8]ਪੰਥ ਵਿੱਚ ਸ਼ੁੰਮ ਸ਼ੋਫੀ ਨਹੀਂ ਰੱਖਣੇ। ਵਿਸ਼ੇਸ਼ ਲਈ ਦੇਖੋ ਰੁਤ ੨ ਅੰਸੂ ੪੭ ਅੰਕ ੨ ਦਾ ਪ੍ਰਯਾਯ। [9](ਅਸਾਂ) ਕੀਤਾ ਹੈ ਕਿਸੇ ਭਜਾਨਕ (ਕੰਮ ਜੰਗ) ਦੀ ਇੱਛਾ ਕਰਕੇ। [10]ਨਸ਼ਾ [11]ਸੁੱਖਾ, ਭੰਗ। [12]ਸ਼ਿਵ ਆਦਿਕਾਂ ਨੇ।

*ਤੀਰਥਾਂ ਸ਼ਾਸਤ੍ਰਾਂ ਇਤਰ ਦੇਵਾਂ ਦੀ ਪੂਜਾ ਵਰਜ ਰਹੇ ਹਨ, 'ਕੋਊ ਆਂਖ ਤੇਰੇ ਨਹੀਂ ਆਨਿਓ' ਸਭ ਬਾਬਤ ਕਹਿ ਰਹੇ ਹਨ, ਫਿਰ ਸ਼ਿਵਜੀ ਦਾ ਪ੍ਰਮਾਣ ਦੇਕੇ ਭੰਗ ਚੰਗੀ ਕਹਿਣੀ ਸਤਿਗੁਰ ਦਾ ਵਾਕ ਨਹੀਂ ਹੋ ਸਕਦਾ। ਦੇਖੋ ਰੁਤ ੨ ਅੰਸੂ ੪੪ ਅੰਕ ੨੦ ਦੀ ਹੇਠਲੀ ਟੂਕ।

ਮਿਟਾਈ।ਰਿਦੈ ਸੰਤੋਸ਼ ਕਰਹਿ ਸੁਖਦਾਈ। ਕਰਸੋ ਸੁਖਾ ਦੁਖ ਹਰਿਬੇ ਹੇਤੁ[1]। ਛਕਹਿ ਖਾਲਸਾ ਮਿਰਚ ਸਮੇਤ ॥੪੧॥ ਛੁਧਾ ਲਗਾਇ ਸਰੀਰ ਨਿਰੋਵਾ*। ਕਸ਼ਟ ਸਮੂਹਨਿ ਕੋ ਇਹ ਖੋਵਾ[2]। ਹੋਨਿ ਲਗੀ ਤਬਿ ਦੇਗ਼ ਬਿਸਾਲਾ। ਛਕਹਿ ਸਿੰਘ ਕੋ ਇਕ ਦੈ ਕਾਲਾ[3] ॥ ੪੨॥ ਪਹੁੰਚੈਂ ਨਿਕਟ ਗੁਰੂ ਕੇ ਫੇਰ। ਬ੍ਰਿਤਿ ਟਿਕਾਵਹਿਂ ਦਰਸ਼ਨ ਹੇਰਿ।ਮਾਰਬਕਾਰਾ ਦਿਨ ਪ੍ਰਤਿ ਦੂਨਾ।[4]ਦਿੱਲੀ ਲੂਟਹੁ ਲਵਪੁਰਿ ਸੂਨਾ[5] ॥੪੩॥ ਸ਼ੱਤ੍ਰੂਨਿ ਕੇ ਸਿਰ ਨੁਗਦਾ[6]ਮਾਰਹਿਂ।ਪਠਹਿਂ ਸ਼ਲੋਕ ਨਾਮ ਸੰਭਾਰਹਿਂ। ਫਰਹਿ[7] ਦੁਪਹਿਰੇ ਛਕਿ ਛਕਿ ਜਾਵਹਿਂ ਸੋਚ ਸ਼ਨਾਨ ਕਰਹਿਂ ਹਰਖਾਵਹਿਂ ॥ ੪੪ ॥ ਮਿਲਿ ਮਿਲਿ ਬੈਠਹਿਂ ਕੰਘਾ ਕਰਿ ਕਰਿ।ਚੁਨ ਚੁਨ ਪਾਗ ਬੰਧਿ ਮੁਦਿ ਭਰਿ ਭਰਿ।ਗੁਰਬਾਨੀ ਊਚੀਧੁਨਿ ਪਢੈਂ। ਕੋਚਿਤ ਸੁਨਹਿਂ ਪ੍ਰੇਮ ਉਰ ਬਢੈਂ ॥੪੫॥ਸ਼ਸਤ੍ਰ ਬੰਧਿ ਪੁਨ ਹੋਵਹਿਂ ਤਯਾਰੇ। ਆਇ ਗੁਰੂ ਢਿਗ ਦਰਸ ਨਿਹਾਰੈਂ। ਸੁੰਦਰ ਸਜਹਿ ਸ਼ਮਸ ਅਰੁ ਕੇਸ। ਬਾਂਛਹਿਂ ਕਰਿਬੇ ਜੰਗ ਹਮੇਸ਼॥੪੬॥ਨਈ ਰੀਤਿ ਇਮ ਪ੍ਰਗਟੀ ਜਬੈ। ਹਿੰਦੂ ਤੁਰਕ ਪਿਖਿ ਅਚਰਜ ਸਬੈ। ਆਛੀ ਰੀਤਿ ਰਹਿਤ ਸਭਿ ਆਛੀ[8]। ਆਛੇ ਬੇਸੁ ਕਾਛ ਕਟ ਕਾਛੀ[9] ॥੪੭॥ ਸ਼ਸਤ੍ਰ ਬਸਤ੍ਰ ਤੇ ਸੁੰਦਰ ਸੋਹੈਂ। ਰਿਪੁ ਸਿਰ ਗ਼ਜ਼ਬ,ਮਿੱਤ੍ਰ ਮਨ ਮੋਹੈਂ।ਜਗਤ ਜੂਠ ਕੇ ਢੁਕੈਂ ਨ ਨੇਰੇ।ਪਿਖਤਿ ਅਨਾਦਰ ਕਰਹਿ ਘਨੇਰੇ[10] ॥੪੮॥ ਐਸੋ ਪੰਥ ਖਾਲਸਾ ਹੋਵਾ। ਬਿਸਮਤਿ ਜਹਿਂ ਕਹਿਂ

[1]ਦੁੱਖਾਂ ਦੇ ਨਾਸ਼ ਵਾਸਤੇ। [2]ਕੋਈ ਇਕ ਕੋਈ ਦੋ ਵੇਲੇ। [3]ਭੰਗ ਛਾਣ ਲਈ ਦਾ ਫੋਗ। ਜੋ ਗੋਲਾ ਵੱਟਕੇ ਨਿਹੰਗ ਵੈਰੀ ਦਾ ਨਾ ਲੈਕੇ ਹਵਾ ਵਿਚ ਮਾਰਿਆ ਕਰਦੇ ਹਨ। [4]ਰੀਤ ਬੀ ਅੱਛੀ ਤੇ ਰਹਿਤ ਭੀ ਅੱਛੀ। [5]ਲੱਕ (ਤੇੜ) ਕੱਛ ਸਜਾਈ ਹੈ। [6](ਜਗਤ ਜੂਠ ਦਾ) ਬਹੁਤ ਅਨਾਦਰ ਕਰਦੇ ਹਨ।

*ਭੰਗ ਦੇ ਅਵਗਣ, ਕਵੀ ਜੀ ਨੂੰ ਇਸ ਵੇਲੇ ਯਾਦ ਨਹੀਂ ਹਨ। ਚਕਿਤਸਾ ਵਿਚ ਲਿਖਿਆ ਹੈ ਕਿ ਭੰਗ ਦੂਜੇ ਦਰਜੇ ਦੀ ਖੁਸ਼ਕ ਤੇ ਗਰਮ ਸ਼ੈ ਹੈ। ਰੋਜ਼ ਪੀਣੀ ਕਬਜ਼ ਕਰਦੀ ਹੈ, ਬਦਹਵਾਸੀ ਪੈਦਾ ਕਰਦੀ ਹੈ। ਪੱਠਿਆਂ ਤੇ ਨਸਾਂ ਨੂੰ ਕਮਜ਼ੋਰ ਕਰਦੀ ਹੈ, ਹਾਜ਼ਮਾ ਵਿਗਾੜਦੀ ਹੈ ਕਿਉਂਕਿ ਮਿਹਦੇ ਦੀਆਂ ਰਤੂਬਤਾਂ ਨੂੰ ਜਜ਼ਬ ਕਰਦੀ ਹੈ, ਦਲੇਰੀ ਤੇ ਸਾਹਸ ਹੀਨ ਕਰ ਦੇਂਦੀ ਹੈ।ਜਦ ਗੁਰੂ ਜੀ ਤਮਾਕੂ ਮਨ੍ਹਾਂ ਕਰ ਰਹੇ ਹਨ,ਸ਼ਰਾਬ ਆਦਿ ਸਾਰੇ ਨਸ਼ੇ ਗੁਰੂ ਘਰ ਵਿਚ ਮਨ੍ਹਾਂ ਹਨ, ਫਿਰ ਕਦ ਹੋ ਸਕਦਾ ਹੈ ਕਿ ਭੰਗ ਨੂੰ ਇਕ ਨਿਤਨੇਮ ਬਣਾਕੇ ਜਾਰੀ ਕਰ ਦੇਣ। ਭੰਗ ਸਮਾਧੀ ਬੀ ਨਹੀਂ ਲਗਾਉਂਦੀ, ਤਮੋਗੁਣੀ ਬੇਸੁਧੀ ਪੈਦਾ ਕਰਦੀ ਹੈ ਕਿਉਂਕਿ ਹਿਕਮਤ ਵਿਚ ਲਿਖਿਆ ਹੈ ਕਿ ਇਹ ਦਿਮਾਗੀ ਇਰਵਾਹ ਕੋ ਮੁਕਦਰ ਕਰਤੀ ਹੈ। ਸਮਾਧੀ ਸਾਤ੍ਵਕ ਵਸਤੂ ਹੈ ਅਰ ਹੋਰ ਉੱਚੀ ਹੋਕੇ ਤ੍ਰਿਗੁਣਾਤੀਤ ਅਵਸਥਾ ਹੈ, ਇਸ ਭੁਲੇਖੇ ਲਈ ਭੰਗੀ ਆਪ ਨੂੰ ਸਮਾਧੀ ਵਾਲਾ ਮੰਨਕੇ ਅੰਤ ਦੁਖੀ ਹੁੰਦੇ ਹਨ। ਅੱਗੇ ਪੰਜਵੀਂ ਰੁਤ ਵਿਚ ਕਵਿ ਜੀ ਨੇ ਭੰਗ ਪੀਣੀ ਵਰਜੀ ਹੈ:-'ਮਦਰਾ ਦਹਿਤਾ ਸਪਤ ਕੁਲ ਭੰਗ ਦਹੈ ਤਨ ਏਕ' ਦੇਖੋ ਰੁਤ ੫ ਅੰਸੂ ੨੮ ਅੰਕ ੨੩ ।

ਅਦਭੁਤ ਜੋਰ।ਸਤਿਗੁਰ ਦੇਖਤਿ ਧਰਹਿ ਅਨੰਦ। ਬ੍ਰਿੰਦ ਸਿੰਘ ਹੈਂ ਵਧਸੋ ਬਿਲੰਦ ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁੱਤੇ 'ਖਾਲਸਾ ਬਧਨ' ਪ੍ਰਸੰਗ ਬਰਨਨੰ ਨਾਮ ਏਕ ਬਿੰਸਤੀ ਅੰਸੂ ॥ ੨੧ ॥

੨੨. [ਖਾਲਸੇ ਦਾ ਆਦਰਸ਼। ਸ਼ੇਰ ਦੇ ਵੇਸ ਗਧੇ ਦਾ ਦ੍ਰਿਸ਼ਾਂਤ]।

ਦੋਹਰਾ॥ਭਯੋ ਖਾਲਸਾ ਬਿਦਤ ਜਗ,ਇਕ ਇਕ ਕੈ ਸਮੁਦਾਇ।ਹਿਤ ਅਖੇਰ ਬਨ ਜਾਹਿੰ[1] ਸੋ ਲਯਾਇੰ ਮ੍ਰਿਗਨ ਕੋ ਘਾਇ॥੧॥ ਚੌਪਈ॥ਇਕ ਦਿਨ ਉਦੈ ਸਿੰਘ ਚਲਿ ਗਯੋ।ਫਿਰਤਿ ਅਖੇਰ ਬਿਰਤਿ ਬਨ ਕਯੋ[2]। ਪਿਖਯੋ ਅਚਾਨਕ ਕੋਹਰਿ ਆਯੋ। ਧਰਿ ਧੀਰਜ ਇਨ ਪਾਂਵ ਟਿਕਾਯੋ ॥੨॥ ਜਬੈ ਨੇਰ ਸੋ ਸ਼ੇਰ ਪਹੂਚਾ। ਤਜੀ ਤੁਫੈਗ ਨਾਦ ਕਰਿ ਊਚਾ।ਲਗੀ ਸੀਸ ਫੂਟਸੋ ਗਿਰ ਪਰਸੋ। ਨਹੀਂ ਉਠਨਿ ਕੋ ਤਿਨ ਪੁਨ ਕਰਸੋ॥੩॥ਹਤਿਕੈ ਸਤਿਗੁਰ ਕੋ ਢਿਗ ਆਯੋ। 'ਹੁਤੋ ਬਿਲੰਦ ਭਯਾਨ'ਬਤਾਯੋ। ਸੁਨਿ ਕਲਗ਼ੀਧਰ ਦਾਸ ਪਠਾਇ। ਸਿਰ ਪਗ ਸਕਲ ਪੋਸ਼ ਉਤਰਾਇ[3]॥੪॥ਨਿਸ ਮਹਿੰ ਰਾਸ਼ਭ[4] ਏਕ ਮੰਗਾਯੋ ।ਪਗ ਸਿਰ ਲੌ ਤਿਸ ਪਟ ਪਹਿਰਾਯੋ[5]। ਖੇਤਨਿ ਬਿਖੈ ਉਜਾਰ ਘਨੇਰੀ। ਤਹਾਂ ਛੁਡਾਇ ਦੀਨਿ ਤਿਸ ਬੇਰੀ ॥੫॥ ਖੇਤਨਿ ਕੋ ਚਰਿ ਨਿਸਾ ਮਝਾਰੀ। ਬੋਲੇ[6] ਬਰਸੋ ਹੋਤਿ ਭੁਨਸਾਰੀ। ਲੋਕ ਗ਼ਰੀਬ ਦੇਖਿ ਕਰਿ ਆਏ।'ਬਡੋ ਸ਼ੇਰ ਇਕ' ਸਭਿਨਿ ਬਤਾਏ ॥ ੬ ॥ 'ਬਨ ਮਹਿੰ ਬਿਚਰਤਿ ਮਾਰ[7]ਨ ਖੈਹੈ"। ਗੁਰ ਭੀ ਸੁਨਜੋਂ ਤੁਸ਼ਨੀ ਹ੍ਵੈਹੈ।'ਛੁਧਾ ਲਗੀ ਤੇ ਖੇਤੀ ਖਾਇਡ ਰਤਿ ਲੋਕ ਕੋ ਨੇਰ ਨ ਜਾਇ' ॥ ੭ ॥ ਕਹੈਂ 'ਕੋਹਰੀ ਅਹੈ ਬਿਸਾਲਾ'। ਭਾਜ ਜਾਹਿੰ ਸਭਿ ਹੋਰਿ ਕਰਾਲਾ। ਦਿਨ ਦੈ ਤੀਨ ਖੇਤ ਕੋ ਖਾਇ। ਤ੍ਰਿਪਤ ਹੋਇ ਕਰਿ ਪੁਰਿ ਕੋ ਆਇ ॥੮॥ ਜਾਮ ਜਾਮਨੀ ਰਹਿਗੀ ਜਬੈ । ਘਰ ਕੁਲਾਲ ਕੇ ਆਯੋ ਤਬੈ। ਦ੍ਵਾਰ ਅਗਾਰੀ ਠਾਂਢੋ ਹੋਇ। ਪ੍ਰਾਤਿ ਹੋਤਿ ਲੌ ਇਸਥਿਰ ਸੋਇ ॥੯ ॥ ਜਥਿ ਕੁਲਾਲ ਨੇ ਦ੍ਵਾਰ ਉਘਾਰਾ। ਖਰੋ ਕੋਹਰੀ ਭੀਮ ਨਿਹਾਰਾ। ਬਹੁਰ ਭੋਰ ਕਰਿਹੋਰਨਿ ਲਾਗਾ।ਹਲਹਿ ਨ ਚਲਹਿ ਨ ਇਤ ਉਤ ਆਗਾ॥੧੦॥–ਰੂਪ ਸ਼ੇਰ ਕੋ ਕਰਨੀ ਨਾਂਹਿ ਨ[8]। ਇਮ ਕਬ ਖਰੋ ਹੋਤਿ ਛਰ ਜਾਂਹਿ ਨ–। ਸਨੇ ਸਨੇ ਨੀਕੇ ਜਬ ਹੇਰਾ[9]–ਇਹ ਤੋ ਕੋਹਰਿ ਨਹੀਂ ਬਛੇਰਾ–॥ ੧੧ ॥ ਨੇਰੇ ਜਾਇ ਲੀਨਿ ਗਹਿ ਤਾਂਹੀ । ਹਤੀ ਲਸ਼ਟਕਾ ਪ੍ਰਿਸ਼ਟੀ ਮਾਂਹੀ।ਪੀੜ ਪਲਾਣ,

[1]ਇਕ ਇਕ ਸਿੰਘ ਵਾ ਬਹੁਤੇ ਸ਼ਿਕਾਰ ਲਈ ਬਨ ਨੂੰ ਜਾਂਦੇ ਹਨ। [2]ਸ਼ਿਕਾਰ ਕਰਦਾ। [3]ਸਿਰ ਤੋਂ ਪੈਰਾਂ ਤੱਕ ਦੀ ਖੱਲ ਉਤਰਵਾਈ। [4]ਗਧਾ। [5]ਸ਼ੇਰ ਦੀ ਖੱਲ ਪਹਿਰਾਈ। [6]ਬਨ ਦੇ ਵਿੱਚ। [7]ਮਾਰ ਨਹੀਂ ਖਾਂਦਾ। [8]ਸ਼ੇਰ ਵਾਲੀ ਕਰਨੀ ਨਹੀਂ। [9]ਕੁਮ੍ਹਾਰ ਨੇ ਸੋਚਿਆ ਕਿ।

ਬਘੰਬਰ ਲਾਹਸੋ[1]। ਗੂਣ[2] ਲਾਦ ਕਿਤ ਜਾਵਨਿ ਚਾਹਸੋ ॥੧੨॥ ਸਭਿ ਪੁਰਿ ਮਹਿੰ ਭਾ ਬਿਦਤ ਪ੍ਰਸੰਗ। ਕਿਨਹੂੰ ਜਾਇ ਕਹਸੋ ਗੁਰ ਸੰਗ। 'ਕਹਤਿ ਹੁਤੇ ਨਰ ਜਿਸ ਕੋ ਸ਼ੇਰ। ਗਹਸੋ ਸੁ ਖਰ[3] ਕੁਲਾਲ ਨੇ ਹੇਰਿ ॥੧੩॥ ਲਦੈ ਗੂਣ ਮ੍ਰਿਗਛਾਲ[4] ਉਤਾਰੀ।ਡਰੇ ਲੋਕ ਭਾ ਕੌਤਕ ਭਾਰੀ[5]। ਤਬਿ ਸਤਿਗੁਰ ਸਭਿ-ਹੂੰਨਿ ਸੁਨਾਯੋ। 'ਇਹੁ ਦ੍ਰਿਸ਼ਟਾਂਤ ਤੁਮਹਿੰ ਦਿਖਰਾਯੋ*॥੧੪॥ ਜਾਤਿ ਪਾਤ ਮਹਿੰ ਰਾਸ਼ਭ[6] ਜੈਸੋ। ਬਸੀ ਕੁਲਾਲ ਲਾਜ ਮਹਿੰ ਤੈਸੋ[7]। ਤਿਸ ਤੇ ਸਤਿਗੁਰ ਲਏ ਨਿਕਾਸ। ਬਖਸ਼ੇ ਸਕਲ ਪਦਾਰਥ ਪਾਸ ॥੧੫॥ ਸ਼੍ਰੀ ਅਸਧੁਜ ਕੋ ਦੇ ਕਰਿ ਬਾਨਾ। ਸਭਿ ਤੇ ਊਚੋ ਕਰੋ ਸੁ ਤਾਨਾ[8]। ਹਲਤਿ ਬਿਖੇ ਸ਼ੁਭ ਭੋਗ ਬਿਸਾਲੋ।ਪਲਤਿ ਬਿਖੇ ਮੈਂ ਕਰੋਂ ਸੰਭਾਲੋ॥੧੬॥ਉੱਤਮ ਪਦ ਮੈਂ ਤਬਿ ਪਹੁੰ-ਚਾਊਂ।ਜਮ ਬਸਿ ਪਰਿਬੋ ਤੇ ਛੁਟਕਾਊਂ।ਜਿਮ ਰਾਸ਼ਭ ਧਰਿ ਕੇਹਰਿ ਬਾਨਾ। ਬਿਨ ਡਰ ਕਰਸੋ ਖੇਤ ਗਨ ਖਾਨਾ ॥ ੧੭ ॥ ਪੁਨ ਕਲਾਲ ਕੇ ਪ੍ਰਵਿਸ਼ਸੋ ਜਾਈ।ਲਾਦ ਗੂਣ ਕੋ ਲਸ਼ਟ ਲਗਾਈ। ਤਿਸ ਹੁਇ ਸਿੰਘ ਜਾਤਿ ਮੈਂ ਪਰੈਂ[9]। ਤਜਹਿ ਸ਼ਸਤ੍ਰ ਕੈ ਕੋਇ ਨ ਧਰੈ॥੧੮॥ਹਲਤ ਕਾਰ ਕੋ ਕਰਤਿ ਗਵਾਵੈਂ[10]। ਪਲਤਿ ਸਹਾਇਕ ਕੋਇ ਨ ਪਾਵੈ। ਤਜਹਿ ਸ਼ਸਤ੍ਰ ਕੈ ਕਰਹਿ ਨ ਕੋਈ। ਭਯੋ ਗਧੇ ਕੋ ਗਧਹਾ ਸੋਈ ॥ ੧੯॥ ਯਾਂਤੇ ਸ਼੍ਰੀ ਅਕਾਲ ਕੋ ਬਾਨਾ। ਦੇ ਮੈਂ ਕੀਨੇ ਸਿੰਘ ਸਮਾਨਾ।ਇਸ ਕੋ ਧਰੇ ਸਦਾ ਸੁਖ ਹੋਈ। ਤਜਾਗੀ ਦੋਨਹੁ ਲੋਕ ਨ ਢੋਈ[11]॥੨੦॥ਇਮ ਕਲਗ਼ੀਧਰ ਸਿਖ ਸਮੁਝਾਏ।'ਧੰਨਧੰਨ ਗੁਰ'ਸਭਿਨਿ ਅਲਾਏ। 'ਨਿਸ਼ਚੇ ਖਰ ਤੇ ਸ਼ੇਰ ਬਨਾਏ। ਜੋ ਪਪੀਲਕਾ ਕਰੀ ਸੁਹਾਏ[12] ॥੨੧॥ ਬਕ ਮਰਾਲ ਸੋ[13] ਜਾਨੇ ਪਰੈਂ।ਹੁਤੇ ਰੰਕ ਨ੍ਰਿਪ [14]ਸਮਤਾ ਧਰੈਂ।ਜਿਸ ਅਵਨੀ ਹਿਤ ਜੁੱਧ ਸੰਭਾਰੈਂ। ਪਰਸਰਾਮ ਛੱਤ੍ਰੀ ਗਨ ਮਾਰੇ ॥੨੨॥ ਬਡੇ ਖੇਦ

---

[1]ਪਲਾਣਾ (ਖੋਤੇ ਦਾ) ਪਾ ਲਿਆ ਤੇ (ਬਾਘ+ਅੰਬਰ) ਸ਼ੇਰ ਦੀ ਖੱਲ ਲਾਹ ਦਿਤੀ। [2]ਬੋਰੀ, ਛੱਟ। [3]ਗਧਾ।[4]ਸ਼ੇਰ ਦੀ ਖੱਲ।[5]ਗਧੇ।[6]ਤਿਵੇਂ ਕੁਮ੍ਹਾਰ ਰੂਪੀ ਲੱਜਾ ਦੇ ਵਸੀ ਹਨ।[7]ਬਲਵਾਲੇ।[8]ਸਿੰਘ ਹੋਕੇ ਜਾਤੀਵਿਚ ਪੈਜਾਵੇ।[9]ਭਾਵ ਇਸਲੋਕ ਵਿਚ ਉਸਦੇ ਕੰਮ ਨਹੀਂ ਸੋਰਨਰੇ।[10]ਜੋ ਕੀੜੀਆਂ ਸਨਉਨ੍ਹਾਂ ਨੂੰ ਹਾਥੀ ਸ਼ੋਭਨੀਕਕੀਤਾ।[11]ਜੋ ਬਗਲੇ ਸਨ ਓਹਹੰਸ.....।[12]ਜੋ ਕੰਗਾਲ ਸਨ ਸੋ ਰਾਜਿਆਂ ਦੀਂ...।

*ਦ੍ਰਿਸ਼ਾਂਤ ਦਾ ਇਕ ਅੰਗ ਲਈਦਾ ਹੈ, ਇਹ ਸਾਹਿਤਜ ਦਾ ਨਿਯਮ ਹੈ, ਏਥੇ ਕੇਵਲ ਇਹ ਭਾਵ ਹੈ ਕਿ ਖਾਲਸੇ ਦਾ ਆਦਰਸ਼ ਜੋ ਕਾਯਮ ਕਰ ਦਿਤਾ ਹੈ, ਇਸ ਨੂੰ ਤਿਆਗਣੋਂ ਵਾਲਾ ਮੁੜ ਜਾਤ ਪਾਤ ਕਰਮ ਭਰਮ ਮੁੰਡਨ ਆਦਿ ਸਾਰੀ ਹੀਣੀ ਦਸ਼ਾ ਵਿਚਚਲਾ ਜਾਏਗਾ ਉਹਪਤਿਤ ਹੋਜਾਏਗਾ ਇਹ ਭਾਵ ਕੱਢਣਾ ਕਿ ਬਾਣਾ ਕੇਵਲ ਖੱਲਮਾਤ੍ਰ ਹੈ ਅੰਨਜਾਨ ਹੈ,ਅੱਗੇ ਚੱਲਕੇ ਇਸੇ ਅੰਸੂਵਿਚ ਉਦੇ ਸਿੰਘ ਦੇ ਬਚਨਾਂ ਵਿਚ ਖਾਸ ਕਰਕੇ ਅੰਕ ੩੦,੩੧,੩੨ ਵਿਚ ਭਾਵ ਨੂੰ ਖੁਹਲਿਆ ਹੈ।

ਤੇ ਜੈ ਤਿਸ ਹੋਈ। ਦਈ ਦਾਨ ਕਰਿ ਦਿਜ ਗਨ ਸੋਈ[1]। ਹਿਰੈਨਾਛ[2] ਜੋ ਧਰਨੀ ਹਰੀ। ਜੋ ਹਰਣਾਖਸ਼[3] ਜੈ ਕਹੁ ਕਰੀ ॥੨੩॥ ਛੱਤ੍ਰੀ ਭਏ ਕਰੋਰਹੁ ਆਗੇ। ਲਰਿ ਲਰਿ ਮਰੇ ਜਾਂਹਿ ਹਿਤ ਲਾਗੇ।ਪਾਂਡਵ ਕੌਰਵ ਬੰਸ ਬਿਨਾਸ਼ਾ। ਗਏ ਬੀਤ ਬਹੁ ਜਥਾ ਤਮਾਸ਼ਾ ॥੨੪॥ ਸੋ ਛਿਤ ਹੈ ਪ੍ਰਭੁ ਕਰੁਨਾ ਕਰਿ ਕੈ। ਲੋਚਨ ਮਹਾਂ ਲਾਜ ਕੋ ਭਰਿਕੈ। ਦਈ ਖਾਲਸੇ ਕੋ ਤਤਕਾਲਾ। ਤੁਮ ਸਮ ਦਾਨੀ ਕੌਨ ਬਿਸਾਲਾ[4] ॥ ੨੫ ॥ ਉਦੈ ਸਿੰਘ ਤੇ ਆਦਿਕ ਔਰ। ਕਹਤਿ ਸੁਜਸੁ ਸੋਢੀ ਸਿਰਮੌਰ। [5]ਬਡੇ ਬਡੇ ਦਾਨੀ ਜੇ ਭਏ। ਤੁਮ ਸਮਤਾ ਕਹੁ ਕਵਨ ਨ ਲਏ[6]॥੨੬॥ਅਰੁ ਜੇ ਪੰਥ ਚਲਾਵਨਹਾਰੇ। ਤੁਮ ਆਗੇ ਸੋ ਕੌਨ ਬਿਚਾਰੇ[7]। ਪ੍ਰਥਮੈ ਸਿਰ ਮੁਖ ਮੁੰਡਨ ਕਰੈਂ। ਭਗਵੇ ਬਸਤ੍ਰ ਦੇਹਿ ਪਰ ਧਰੈਂ ॥੨੭॥ ਭਸਮ ਲਗਾਇ ਕੁਰੂਪ ਬਨਾਵਹਿਂ। ਘਰ ਘਰ ਫੇਰਹਿਂ ਭੀਖ ਮੰਗਾਵਹਿਂ। ਸਿਰ ਪਰ ਜਟਾ ਜੂਟ ਬੰਧਾਵਹਿਂ[8]। ਜਾਚੇ ਟੁਕੜੇ ਤਿਨਹਿਂ[9] ਖੁਵਾਵੈਂ ॥੨੮॥ ਆਪ ਜਗਤ ਮੈਂ ਦਿਏ ਪਦਾਰਥ। ਕੀਨਸਿ ਮਾਨੁਖ ਜਨਮ ਸਕਾਰਥ।ਸੁੰਦਰ ਬੇਸ ਦੇਹ ਮੈਂ ਦੀਨੋ। ਸਭ ਬਿੱਦ੍ਯਾ ਮਹਿਂ ਕੀਨਿ ਪ੍ਰਬੀਨੋ ॥੨੯॥ ਦੁਲਭ ਰਾਜ[10] ਅਵਨੀ ਕੋ ਦੈਕੈ।ਕਰੇ ਨਿਹਾਲ ਮਯਾ ਨਿਜ ਕੈ ਕੈ[11]। ਸਾਰ ਵਸਤੁ ਜਗ ਮਹਿਂ ਸਭਿ ਜੇਤੀ। ਦਈ ਖਾਲਸੇ ਪ੍ਰਤਿ ਤੁਮ ਤੇਤੀ ॥ ੩੦ ॥ ਪਾਇ ਪੰਥ ਅਸ ਜੋ ਨਰਗਿਰੈ।ਤਿਨ ਤੇ ਕੌ ਮੂਰਖ ਹੁਇਪਰੈ।ਸ਼ਿਖਰ ਸੁਮੇਰ ਚਢੈ ਜੋ ਜਾਇ।ਬਹੁਰ ਰਸਾਤਲ ਸੋਇ ਸਿਧਾਇ ॥੩੧॥ ਰਹਿਤ ਬਤਾਈ[10] ਤ੍ਯਾਗਹਿ ਜੋਇ। ਅਪਰ ਮਤਨਿ ਕੀ ਧਾਰਹਿ ਕੋਇ। ਸੋ ਮਤਿਹੀਨ ਮਹਾਂ ਬੁਰਿਆਰੀ। ਨਹਿ ਕੀਮਤਿ ਨਿਜ ਪੰਥ ਬਿਚਾਰੀ ॥ ੩੨ ॥ ਪੰਥ ਖਾਲਸੇ ਨਿੰਦ੍ਯਾ ਕਰੈ।ਸੋ ਪਾਪੀ ਨਰ ਦੋਜ਼ਕ ਪਰੈ।ਲੋਕ ਪ੍ਰਲੋਕ ਵਸਤੁ ਜੋ ਸਾਰ।ਜਿਸ ਮਹਿਂ ਇਹ ਸਭਿ ਅੰਗੀਕਾਰ[11]॥੩੩॥[12]ਬਿਨ ਦੂਖਨ ਮਹਿ ਮੰਡਲ ਭੂਖਨ। ਉਪਜਸੋ ਪੰਥ ਜੁ ਮਤਿ ਉਡ ਪ੍ਰੂਖਨ[12]।ਬਡੇ ਭਾਗ ਪੂਰਬਲੇ ਜਾਂਹੀ।ਹੇ ਪ੍ਰਭੂ! ਸ਼ਰਨਿ ਆਪ ਕੀ ਪਾਂਹੀ ॥੩੪॥ ਜੋ ਪਾਮਰ[13] ਨਿਰਭਾਗ ਮਹਾਨੇ। ਸੋ ਤੁਮ

[1]ਸੋ ਧਰਤੀ। [2]ਪ੍ਰਹਿਲਾਦ ਦਾ ਚਾਚਾ [ਸੰਸ:, ਹਿਰਣ੍ਯਾਕ੍ਸ਼]। [3]ਪ੍ਰਹਿਲਾਦ ਦਾ ਪਿਤਾ [ਸੰਸ, ਹਿਰਣ੍ਯਕਸ਼ਿਪੁ, ਦੇਸ਼ ਭਾਸ਼ਾ ਹਰਿਨਾਖਸ]। [4]ਕੋਈ ਬੀ ਨਹੀਂ ਲੈ ਸੱਕਿਆ। [5](ਓਹ) ਵਿਚਾਰੇ। [6]ਜੜਾਵਾਂ ਜੋ ਸੁਆਹ ਪਾਕੇ ਬਣਾਉਂਦੇ ਹਨ। [7]ਚੇਲਿਆਂ ਨੂੰ। [8]ਧਰਤੀ ਦਾ ਰਾਜ. [9]ਕ੍ਰਿਪਾ ਕਰਕੇ। [10]ਦੱਸੀ ਹੋਈ ਨੂੰ। [11]ਜਿਸ ਮਹਿ (=ਖਾਲਸੇ ਵਿਚ) ਲੋਕ ਪ੍ਰਲੋਕ ਦੀਆਂ ਸਾਰ ਵਸਤਾਂ ਸਭ ਅੰਗੀਕਾਰ (ਕਰਨੇ ਜੋਗ ਹਨ। [12]ਦੂਖਨਾਂ ਤੋਂ ਬਿਨਾਂ ਧਰਤੀ ਮੰਡਲ ਦਾ ਭੂਸ਼ਨ ਰੂਪ ਪੰਥ ਉਪਜਿਆ ਹੈ, ਹੋਰ ਜੋ ਮਤ ਹਨ ਸੋ (ਇਸ) ਸੂਰਜ ਅੱਗੇ ਤਾਰਿਆਂ (ਵਤ) ਹੁਨ। [13]ਨੀਚ ਦੁਸ਼ਟ।

ਕੋ ਨਹਿੰ ਸਕਹਿੰ ਪਛਾਨੋ।ਨਹੀਂ ਪੰਥ ਕੀ ਮਹਿਮਾ ਮਾਨਹਿੰ। ਜਨਮ ਮਰਨ ਮਹਿੰ ਸੋ ਅਨਜਾਨਹਿ॥੩੫॥ ਧੰਨ ਗੁਰੂ ਧੰਨ ਪੰਥ ਤੁਮਾਰਾ। ਸਾਰ ਨਿਕਾਰ ਜੁ ਅੰਗੀਕਾਰਾ। ਭੇ ਸ਼੍ਰੀ ਨਾਨਕ ਆਦਿ ਗੁਰੂ ਦਸ। ਜੋਗ ਭੋਗ ਕੋ ਲਿਯੋ ਜਿਨਹੁੰ ਰਸ॥੩੬॥ਜੋਗ ਭੋਗ ਮੋਂ ਦੋਨਹੁੰ ਰੀਤਿ। ਦਈ ਪੰਥ ਕੋ ਨਿਰਮਲ ਚੀਤ[1]। ਸੱਤਿਨਾਮ ਕੋ ਸਿਮਰਨ ਕਰਨੋ। ਇਹੀ ਜੋਗ ਇਕ ਲਿਵ ਕੋ ਬਰਨੋ[2]* ॥੩੭॥ ਲਰਨਿ ਰਿਪੁਨਿ ਸੋਂ, ਕਰਿਬੋ ਰਾਜ।ਇਹੀ ਭੋਗ ਕੋ ਦਿਏ ਸਮਾਜ[3]। ਇੱਤਯਾਦਿਕ ਕਹਿ ਨਿਰਮਲ ਜਸੁ ਕੋ। ਬੰਦਹਿ ਸਤਿਗੁਰ ਪਾਇ ਪਰਸ ਕੋ ॥ ੩੮ ॥ ਦਿਨ ਪ੍ਰਤਿ ਅੰਮ੍ਰਿਤ ਲੇਤਿ ਅਨੇਕ। ਦੇਤਿ ਦਿਵਾਵਤਿ ਜਲਧਿ ਬਿਬੇਕ।ਰਹਿਤ ਬਤਾਵਤਿ,ਮਹਿਮਾ ਗਾਵਤਿ। ਮੇਲ ਮਸੰਦਨ ਸੰਗ ਹਟਾਵਤਿ॥੩੯॥ਇਨ ਤੇ ਆਦਿ ਪੰਚ ਜੋ ਮੇਲ।ਤਿਨ ਸੋਂ ਮਿਲਹਿ ਨ,ਦੀਜੈ ਪੇਲ[4]। ਏਕ ਅਕਾਲ ਪੁਰਖ ਲੜਿ ਲਾਏ। ਦੇ ਪਾਹੁਲ ਜਗ ਦੁਤਰ ਤਰਾਏ ॥੪੦॥ਮੁਨਿਜਨ ਸੁਰ ਗਨ ਜਿਹ ਪਦ[5] ਚਾਹਤਿ।ਤਪ ਮਖ[6]ਕਰਿਕੈ ਲੇਨਿ ਉਮਾਹਤਿ। ਅਨਿਕ ਉਪਾਇ ਨ ਪਾਯੋ ਜੋਈਂ[7]। ਦਯੋ ਖਾਲਸੇ ਕੋ ਪਦ ਸੋਈ ॥੪੧॥ ਬਹੁ ਮਹਿੰ ਅਪਨੋ ਰੂਪ ਬਨਾਯਹੁ[8]। ਸ਼ਸਤ੍ਰ ਧਰਨਿ ਉਪਦੇਸ਼ ਦ੍ਰਿੜਾਯਹੁ। ਸਭਿ ਮਹਿੰ ਬੀਰ ਸੁ ਰਸ ਬਿਰਧਾਯਹੁ। ਧਰਮ ਦ੍ਰਿੜਾਯਹੁ ਨਾਮ ਜਪਾਯਹੁ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁੱਤੇ 'ਪੰਥ ਮਹਿਮਾ' ਬਰਨਨੰ ਨਾਮ ਦ੍ਵੈ ਬਿੰਸਤੀ ਅੰਸੂ ॥੨ ॥ ੨੩. [ਨੁਹ ਗ੍ਰਾਮ ਨੂੰ ਦੰਡ]।

ਦੋਹਰਾ ॥ ਖੜਗ ਧਰਹਿੰ ਨਿਜ ਗਰ ਬਿਖੈ ਜ੍ਵਾਲਾ ਬਮਨੀ ਹਾਥ। ਹਤਹਿੰ ਨਿਸ਼ਾਨੇ ਪਰ ਮਿਲਹਿੰ ਕੈ ਅਖੇਰ ਕੇ ਸਾਥ[9]॥੧॥ ਚੌਪਈ ॥ ਸੁਪਨੇ ਮਾਤ੍ਰ ਨ ਆਯੁਧ ਜਾਨਹਿੰ[10]। ਸੁਨਤਿ ਲਰਾਈ ਜੋ ਡਰ ਮਾਨਹਿੰ। ਸੋ ਅੰਮ੍ਰਿਤ ਛਕਿ

[1]ਚਿਤ ਨਿਰਮਲ ਕਰਕੇ (ਬਖਸ਼ੀ)। [2]ਇਕ ਵਿਖੇ ਲਿਵ(ਲਾਉਣਾ ਆਪ ਨੇ)ਕਿਹਾ ਹੈ ਕਿ ਇਹੀ ਜੋਗ ਹੈ। [3]ਹਟਾ ਦਿਓ। [4]ਪਦਵੀ, ਦਰਜਾ। [5]ਜੱਗ। [6]ਭਾਵ ਮੁਕਤੀ ਦਾ ਪਦ। [7]ਅਪਨਾ ਸਰੂਪ ਬਹੁੰ ਵਿਚ ਸਾਜਿਆ ਹੈ ਨੇ, ਭਾਵ ਅਪਣੇ ਸਰੂਪ ਤੇ ਖਾਲਸਾ ਸਾਜਿਆ ਹੈ, ਏਕ ਤੋਂ ਅਨੇਕ ਹੋ ਵਿਥਰੇ ਹਨ। [9]ਮਿਲਕੇ ਨਿਸ਼ਾਨੇ ਪਰ ਮਾਰਦੇ ਹਨ ਅਥਵਾ ਸ਼ਿਕਾਰ ਗਏ ਤੇ। ਭਾਵ ਬੰਦੂਕ ਨਾਲ ਯਾ ਚਾਂਦ ਮਾਰੀ ਕਰਦੇ ਹਨ ਯਾ ਸ਼ਿਕਾਰ ਖੇਡਦੇ ਹਨ। [10]ਸੁਪਨੇ ਮਾਤ੍ਰ (ਜੇਹੜੇ ਸਿਖ) ਸ਼ਸਤ੍ਰ (ਚਲੌਣਾ)ਨਹੀਂ ਸਨ ਜਾਣਦੇ।

*ਸ਼ੋਕ ਹੈ ਕਿ ਖਾਲਸਾ ਹੁਣ ਇਸ ਆਦਰਸ਼ ਨੂੰ ਭੁੱਲ ਰਿਹਾ ਹੈ,ਇਸੇ ਭੁੱਲਣ ਦੇ ਕਾਰਨ ਅਵੱਨਤੀ ਹੋ ਰਹੀ ਹੈ। ਪੱਛਮੀ ਖਿਆਲਾਂ ਨੇ ਪੜ੍ਹੇ ਅਨਪੜ੍ਹੇ ਸਭ ਵਿੱਚੋਂ ਭਜਨ ਬੰਦਗੀ ਦਾ ਰਵੱਜਾ ਘਟਾ ਦਿੱਤਾ ਹੈ ਤੇ ਬ੍ਰਿਤੀਆਂ ਪਦਾਰਥਾਂ ਤੇ ਭੋਗਾਂ ਵੰਨੇ ਜਾ ਰਹੀਆਂ ਹਨ। ਪਰ ਨਾਲ ਹੀ ਅਸ਼ਾਂਤੀ ਤੇ ਘਬਰਾ ਵਧ ਰਹੇ ਹਨ।

ਹੋਵਤਿ ਜੋਧੇ। ਪਿਖਿ ਅਨੀਤ ਸ਼ੱਤ੍ਰੁਨਿ ਪਰ ਕ੍ਰੋਧੇ ॥੨॥ ਸ਼ਸਤ੍ਰਨ ਕੋ ਬਿਸਾਹੁ ਨਹਿ ਕਰੈਂ। ਰਾਤਿ ਦਿਵਸ ਅੰਗੁਨਿ ਸੰਗ ਧਰੈਂ। ਇਕ ਦਿਨ ਬੈਠੇ ਗੁਰ ਫੁਰਮਾਯਹੁ। 'ਪ੍ਰਥਮ ਛੱਤ੍ਰੀਅਨ ਰਾਜ ਗਵਾਯਹੁ।੩॥ਸ਼ਸਤ੍ਰੁਨਿ ਕੋ ਤਜਿ ਕੈ ਅੱਭ੍ਯਾਸਾ। ਬਸੇ ਅਵਾਸੁਨਿ ਬਿਲਸ ਬਿਲਾਸਾ। ਰਾਗ* ਰੰਗ ਮਹਿ ਮੱਤਿ ਬਿਸਾਲਾ। ਡਰਨ ਲਗੇ ਰਿਪੁ ਜਾਨਿ ਕਰਾਲਾ ॥ ੪ ॥ ਸਮੁਖ ਮਲੇਛਨ ਕੇ ਨਹਿੰ ਹੋਏ। ਤਜਿ ਆਯੁਧ ਸੂਰੱਤਣ ਖੋਏ। ਭਏ ਦੀਨ ਕਾਤੁਰ ਮਤਿ ਮੂੜ੍ਹੇ। ਨਿਕਸਿ ਸਦਨ ਤੇ ਅਸੁ ਨ ਅਰੂੜ੍ਹੇ[1] ॥ ੫ ॥ ਤਬਿ ਤੁਰਕਾਨ ਕੀਨਿ ਰਨ ਕਰਨੀ। ਛੀਨਨ੍ਹੋਂ ਰਾਜ ਕੋਸ਼ ਗਢ ਧਰਨੀ।ਸ਼ਸਤ੍ਰੁਨਿ ਕੇ ਅਧੀਨ ਹੈ ਰਾਜ। ਜੋ ਨ ਧਰਹਿ ਤਿਸ ਬਿਗਰਹਿ ਕਾਜ ॥ ੬ ॥ ਯਾਂਤੇ ਸਰਬ ਖਾਲਸਾ ਸੁਨੀ-ਅਹਿ। ਆਯੁਧ ਧਰਿਬੇ ਉੱਤਮ ਗੁਨੀਅਹਿ। ਜਥਿ ਹਮਰੇ ਦਰਸ਼ਨ ਕੋ ਆਵਹੁ। ਬਨਿ ਸੁਚੇਤ ਤਨ ਸ਼ਸਤ੍ਰ ਸਜਾਵਹੁ ॥੭॥ਕਮਰ ਕਸਾ ਕਰਿ ਦੇਹੁ ਦਿਖਾਈ। ਹਮਰੀ ਖੁਸ਼ੀ ਹੋਇ ਅਧਿਕਾਈ। ਸ਼ਸ਼ਤ੍ਰ ਕੇਸ ਬਿਨ ਪਾਉ ਲਖਹੁ ਨਰ[2]। ਕੇਸ ਧਰੇ ਤਬਿ ਆਧੋ ਲਖਿ ਉਰ[3] ॥੮ ॥ ਕੇਸ ਸ਼ਸਤ੍ਰ ਜਥਿ ਦੋਨਹੁੰ ਧਾਰੇ।ਤਥਿ ਨਰੁ ਰੂਪ ਹੋਤਿ ਹੈ ਸਾਰੇ[4]।ਅਸ ਉਪਦੇਸ ਗੁਰੂ ਤੇ ਸੁਨਿ ਕਰਿ। ਦਰਸ਼ਨ ਪਰਸਤਿ ਆਯੁਧ ਧਰਿ ਧਰਿ ॥ ੯ ॥ ਸਿੰਘ ਰੂਪ ਸ਼ਸਤ੍ਰਨ ਜੁਤਿ ਹੋਰੈਂ।ਹੋਤਿ ਗੁਰੂ ਕੀ ਖੁਸ਼ੀ ਬਡੇਰੈ।ਕਮਰ ਕਸੇ ਬਿਨ ਜੋ ਸਿਖ ਜਾਇ। ਤਿਸ ਪਰ ਰੁਖ ਨਹਿੰ ਕਰੈਂ ਕਦਾਇ† ॥ ੧੦ ॥ ਇਕ ਦਿਨ ਲਾਗੋ ਹੁਤੋ ਦਿਵਾਨ। ਬੈਠੇ ਗੁਰੂ ਸੁਹਾਇ ਮਹਾਨ।ਦੌਰਿ ਸਿੱਖ ਇਕ ਚਲਿ ਕਰਿ ਆਯੋ। ਲੂਟੀ ਸੰਗਤਿ,ਜੰਗੁ ਬਤਾਯੋ ॥ ੧੧ ॥ 'ਮਹਾਂਰਾਜ ਰਾਵਰ ਕੇ ਨੇਰੇ। ਨਾਮ ਗ੍ਰਾਮ ਕੋ ਨੁਹਿ[5] ਕਹਿ ਹੇਰੇ।ਤਹਿੰ ਸੰਗਤਿ ਕੁਛ ਉਤਰੀ ਆਇ। ਮੰਦਮਤੀ

---

[1]ਘੋੜਿਆਂ ਤੇ ਨਾ ਚੜ੍ਹੇ (ਸੂਰਮੇ ਬਣਕੇ)। [2]ਆਦਮੀ ਨੂੰ ਜੋ ਕੇਸਾਂ ਤੇ ਸ਼ਸਤ੍ਰਾਂ ਤੋਂ ਬਿਨਾ ਹੈ ਪਾ ਭਰ (ਚੌਥਾ ਹਿੱਸਾ) ਸਮਝੋ, (ਉਹ ਪੂਰਾ ਸਰੀਰ ਨਹੀਂ ਹੈ)। [3]ਅੱਧਾ ਸਰੀਰ ਲਖਹੁ। [4]ਸਾਰਾ ਨਰ ਰੂਪ ਤਾਂ ਹੁੰਦਾ ਹੈ। [5]ਨਾਮ ਗ੍ਰਾਮ ਦਾ 'ਨੁਹ'। *ਪਾ:—ਰਾਜ।

†ਫੌਜੀ ਜੀਵਨ ਤਾਂ ਪਹਿਲੇ ਤੋਂ ਸੀ, ਭੰਗਾਣੀ ਆਦਿ ਜੰਗ ਵੀ ਹੋ ਚੁਕੇ ਹਨ, ਹੁਣ ਨਵਾਂ ਕੀ ਰੰਗ ਹੈ ? ਹੁਣ ਗੁਰੂ ਜੀ ਨੇ ਸਾਰੇ ਸਿੱਖਾਂ ਨੂੰ ਸ਼ਸਤ੍ਰ ਧਾਰੀ ਬਣਾ ਦਿੱਤਾ ਹੈ। ਸਾਰੀ ਉੱਮਤ ਹੀ ਇਕ ਨਵੇਂ ਆਦਰਸ਼ 'ਖਾਲਸਾ' ਵਿਚ ਢਾਲ ਦਿੱਤੀ ਹੈ, ਜਿਨ੍ਹਾਂ ਵਿਚ ਉੱਚੀ ਸੁਰਤ ਤੇ ਨਾਮ ਰਸ ਦੇ ਨਾਲ ਬੀਰਤਾ ਵਾਲੀਆਂ ਚੜ੍ਹਦੀਆਂ ਕਲਾਂ ਜਗਾ ਦਿੱਤੀਆਂ ਹਨ। ਇਕ ਪਾਸੇ ਤਾਂ ਜੋਧਾ ਬਨਾ ਦਿੱਤਾ ਹੈ,ਦੂਜੇ ਪਾਸੇ ਉੱਚਾ ਇਖ਼ਲਾਕ ਸਿਖਾ ਦਿੱਤਾ ਹੈ, ਤੀਜੇ ਪਾਸੇ ਇਨਸਾਨੀਅਤ ਤੇ ਮਰਦਊ ਭਰ ਦਿੱਤਾ ਹੈ।ਫੇਰ ਨਾਮ ਤੇ ਰੂਹਾਨੀਅਤ ਸਿਖਾਂਦੇ ਅੰਦਰ ਭਰੀਪਈ ਹੈਸੀ ਹੀ।

ਨਰ ਹੈ ਸਮੁਦਾਇ ॥ ੧੨ ॥ ਲੂਟਨਿ ਹੇਤੁ ਆਨਿ ਸੋ ਪਰੇ । ਜਿਨਹੁੰ ਸ਼ਸਤ੍ਰ ਤਿਨ ਕੋ ਸੰਗ ਕਰੇ[1] । ਸੋ ਬਚ ਰਹੇ ਬੀਰ ਬਰ ਹੈ ਕੈ । ਅਪਰ ਗ਼ਰੀਬ ਲੁਟੈ ਥਿਰ ਹੈ ਕੈ ॥੧੩॥ ਚਲੇ ਸਦਨ ਤੇ ਲਜਾਇ ਉਪਾਇਨ।ਭਈ ਨ ਅਰਪਨ ਸੋ ਗੁਰ ਪਾਇਨ[2] । ਸੁਨਿ ਕਰਿ ਗੁਰ ਉਰ ਧਰਿ ਕਰਿ ਕ੍ਰੋਧਾ । ਕਹਯੋ 'ਬਨਹੁੰ ਅਬਿ ਸਭਿ ਸਿਖ ਜੋਧਾ ॥ ੧੪ ॥ ਹਿੰਦੂ ਤੁਰਕ ਆਂਖ ਤ੍ਰਿਣ ਪਰੈ[3]। ਨਹਿੰ ਨਿਕਰਹਿ ਅਬਿ ਸੋ ਦੁਖ ਭਰੈ।ਇਹ ਬਦਲਾ ਹਮ ਤਿਨ ਸਨ ਲੈ ਹੈਂ। ਮੂਢਨਿ ਕੋ ਸਜ਼ਾਇ ਦ੍ਰਿੜ ਦੈ ਹੈਂ' ॥ ੧੫ ॥ ਸੰਗਤਿ ਦੁਖੀ ਹੋਇ ਕਰਿ ਆਈ । ਦੇ ਧੀਰਜ ਗੁਰ ਨਿਕਟ ਟਿਕਾਈ।ਅਗਲੇ ਦਿਵਸ ਅਖੇਰ ਬਹਾਨੇ। ਕਲਗ਼ੀਧਰ ਤਿਸ ਓਰ ਪਯਾਨੇ॥ ੧੬ ॥ਬਜਤਿ ਅੱਗ੍ਰ ਰਣਜੀਤ ਨਗਾਰਾ । ਕੰਪਤਿ ਸ਼ੱਤ੍ਰ ਸ਼ਬਦ ਸੁਨਿ ਭਾਰਾ।ਕਿਤਿਕ ਚਮੂੰ ਤਬਿ ਗੁਰ ਕੇ ਸੰਗ।ਜਾਤਿ ਕੁਦਾਇ ਪਲੋਂਘਿ ਤੁਰੰਗ ॥੧੭॥ ਜਬਿ ਨੁਹਿ[4] ਗ੍ਰਾਮ ਨਿਕਟ ਚਲਿ ਗਏ । ਚਹੁੰਦਿਸ਼ਿ ਮਹਿੰ ਫਿਰ ਸਭਿ ਪਿਖਿ ਲਏ । ਹੁਕਮ ਖਾਲਸੇ ਕੋ ਗੁਰ ਦੀਨਿ। 'ਹਤਿ ਦੁਸ਼ਟਨਿ ਲਿਹੁ ਵਸਤੂ ਛੀਨ' ॥੧੮॥ ਗੁੱਜਰ ਰੰਘਰ ਜੇ ਮਦ ਭਰੇ। ਚਢੇ ਸਿੰਘ ਸਭਿ ਦੇਖਨਿ ਕਰੈ । ਗਹਿ ਗਹਿ ਸ਼ਸਤ੍ਰ ਸਦਨ ਦਰ ਠਾਂਢੇ । ਲਰਿਬੇ ਕਾਰਨ ਹੈ ਕਰਿ ਗਾਢੇ ॥ ੧੯ ॥ ਕੋ ਕੋ ਲਾਗੀ ਛੁਟਨ ਤੁਫੰਗਾ[5] । ਤਬਿ ਸਿੰਘਨਿ ਜਾਨਜੋਂ ਹੈ ਜੰਗਾ।ਇਕ ਦਿਸ਼ਿ ਤੇ ਤਿਨ ਊਪਰ ਪਰੈ । ਖੈਂਚੇ ਖੜਗ ਹਾਥ ਖਰ ਧਰੈ[6] ॥੨੦॥ ਗਾਢੇ ਖਰੈ[7] ਅੰਗ ਤਿਨ ਕਾਟੇ । ਹਲਾਹੂਲ ਕਰਿ ਸਗਰੇ ਡਾਟੇ । ਕੁਛਕ ਤੁਫੰਗੀਂ ਤਿਨਹੁੰ ਚਲਾਈ । ਮਿਲੇ ਸਿੰਘ ਮਾਰੇ ਸਮੁਦਾਈ ॥ ੨੧॥ ਤਬਿ ਰੰਘੜ ਉਮਡੇ ਇਕ ਦਿਸ਼ਿ ਮੈਂ । ਸ਼ਸਤ੍ਰ ਪ੍ਰਹਾਰੈਂ ਬਹੁ ਹੈ ਰਿਸ ਮੈਂ । ਦੁਤਿਯ ਦਿਸ਼ਾ ਗੁੱਜਰ ਮਿਲਿ ਗਏ।ਬ੍ਰਿੰਦ ਤੁਫੰਗ ਚਲਾਵਤਿ ਭਏ ॥੨੨॥ ਲਾਗੀ ਸਿੰਘਨਿ ਅੰਗ ਤੁਫੰਗਨਿ । ਗਿਰੇ ਕਿਤਿਕ ਹੁਇ ਪ੍ਰਾਨਨਿ ਭੰਗਨ । ਕਰਯੋ ਖਾਲਸੇ ਨੇ ਤਬਿ ਹੱਲਾ।ਜੋ ਦੁਸ਼ਟਨ ਤੇ ਜਾਇ ਨ ਝੱਲਾ ॥ ੨੩ ॥ ਜ੍ਵਾਲਾਬਮਨੀ ਤਜਿ ਇਕ ਬਾਰ । ਬਹੁਰ ਕਰੀ ਨੰਗੀ ਤਲਵਾਰ।ਕੇਤਿਨ ਕੇ ਸਿਰ ਬਿਖੈ ਲਗਾਈ।ਕਾਟਿ ਅੰਗ ਰਿਪੁਦਏ ਗਿਰਾਈ ॥ ੨੪ ॥ ਖਚਾਖੱਚ ਤਰਵਾਰੈਂ ਮਾਚੀ । ਭਈ ਅਰੁਣ ਸ਼ੋਣਤ ਸੰਗ ਰਾਚੀ[8] ।

---

[1]ਉਨ੍ਹਾਂ ਨੇ ਤਾਂ ਉਨ੍ਹਾਂ ਨਾਲ ਜੰਗ ਕੀਤਾ । [2]ਹਿੰਦੂ ਤੁਰਕ ਦੋਹਾਂ ਦੀਆਂ ਅੱਖਾਂ ਵਿਚ (ਖਾਲਸਾ ਰੂਪੀ) ਤ੍ਰਿਣ ਪਿਆ ਹੈ । [3]ਪਿੰਡ ਦਾ ਨਾਮ ਹੈ । [4](ਵੈਰੀ ਵੱਲੋਂ) ਚੱਲੀਆਂ ਬੰਦੂਕਾਂ । [5]ਤਿੱਖੀਆਂ ਤਲਵਾਰਾਂ ਹੱਥ ਲੈਕੇ । [6]ਤਕੜੇ ਮੋਟੇ । [7](ਧਰਤੀ) ਲਹੂ ਨਾਲ ਰਚੀ ਲਾਲ ਹੋ ਗਈ ।

ਕੋਤਿਕ ਕੇ ਸਿਰ ਕਾਟ ਗਿਰਾਏ। ਪਰੇ ਪ੍ਰਿਥੀ ਪਰ ਪ੍ਰਾਣ ਗਵਾਏ॥ ੨੫॥
ਜੌ ਅਰਿ ਅਰਕਰਿ[1] ਸ਼ਸਤ੍ਰ ਚਲਾਯੋ। ਸੋ ਤਤਛਿਨ ਹੀ ਮਾਰਿ ਗਿਰਾਯੋ।
ਬੀਸ ਪਚੀਸ ਕਟੇ ਜਬਿ ਐਸੇ। ਦਾਰੁਨ ਪਿਖੇ ਸਿੰਘ ਸਿੰਘ ਜੈਸੇ[2] ॥ ੨੬ ॥
ਚਲੇ ਪਲਾਇ ਸਦਨ ਕੋ ਤਯਾਗੇ। ਜਾਨਯੋ ਜਬਹਿ,ਬਚਹਿ ਨਹਿੰ ਭਾਗੇ[3]।
ਸ਼ਸਤ੍ਰ ਗੋਰਿ, ਕਰ ਜੋਰਤਿ ਭਏ। ਤਜੀ ਧੀਰ ਕਾਤੁਰ ਹ੍ਵੈ ਗਏ॥੨੭॥'ਗੁਰ ਕੀ ਦੇਹੀ' ਊਚ ਪੁਕਾਰੀ। 'ਰੱਛਹੁ ਰੱਛਹੁ ਸ਼ਰਨਿ ਤਿਹਾਰੀ'।ਤਊ ਸਿੰਘ ਬਹੁ ਰਿਸ ਮਹਿੰ ਭਰੇ। ਹਤੇ ਸ਼ਸਤ੍ਰ ਨਹਿੰ ਤਜਿਬੋ ਕਰੇ ॥੨੮॥ ਦਯਾਸਿੰਘ ਨੇ ਗੁਰੂ ਬਤਾਯੋ[4]। 'ਉਤ ਕੋ ਗਮਨਹੁ ਲੇਂ ਸੁ ਬਚਾਯੋ'। ਸੁਨਿ ਕਰਿ ਭਏ ਪਲਾਇਨ ਸਾਰੇ।ਪਹੁੰਚੇ ਤਹਿੰ ਜਹਿੰ ਪ੍ਰਭੂ ਨਿਹਾਰੇ ॥ ੨੯ ॥ ਗੁਰੂ ਦੁਹਾਈ ਕਰਤਿ ਉਚਾਰ। ਉਤ ਸਿੰਘਨਿ ਬਹੁ ਕੀਨਸਿ ਮਾਰ। ਜੋ ਗੁਰ ਸ਼ਰਨਿ ਜਾਇ ਕਰਿ ਪਰੇ। ਬਚੇ ਸੁ, ਅਰੇ ਪ੍ਰਾਨ ਤਿਨ ਹਰੇ ॥ ੩੦ ॥ ਲੂਟਯੋ ਗ੍ਰਾਮ ਵਸਤੁ ਤਿਨ ਸਾਨੀ। ਸਦਨ ਢਹਾਇ ਕੀਨਿ ਇਕਸਾਰੀ। ਦਈ ਸਜ਼ਾਇ ਸਭਿਨਿ ਕੋ ਐਸੀ। ਸੰਗਤਿ ਸੰਗ ਕੀਨਿ ਤਿਨ ਜੈਸੀ ॥ ੩੧ ॥ ਪਹੁੰਚੇ ਨਿਕਟ ਗੋਰਿ ਹੱਥਯਾਰ। ਸੋ ਪ੍ਰਭੁ ਲਿਏ ਬਚਾਇ ਗਵਾਰ।ਆਗੇ ਕੋ ਤਿਨ ਸੰਗ ਉਚਾਰਾ। 'ਪੁਨ ਜਿ ਕਰਹੁ ਅਪਰਾਧ ਹਮਾਰਾ ॥ ੩੨ ॥ ਤਤ-ਛਿਨ ਕਰਹਿੰ ਬਿਨਾਸ਼ ਤੁਮਾਰਾ। ਬਚਹੁ ਨਹੀਂ ਕਿਸ ਜਤਨ ਉਦਾਰਾ'। ਇਸ ਬਿਧਿ ਗ੍ਰਾਮ ਲੂਟ ਕਰਿ ਆਏ। ਹਤਿ ਰੈਘਰ ਗੂਜਰ ਸਮੁਦਾਏ॥੩੩॥ ਬਹੁਰ ਅਖੇਰ ਬ੍ਰਿੱਤ ਕੁਛ ਕੀਨੋ। ਸ੍ਰੀ ਪ੍ਰਭੁ ਬਨ ਮਹਿੰ ਬਿਚਰਨ ਕੀਨੋ। ਸ਼ੂਕਰ, ਸਸੇ, ਝੰਖਾਰ ਬਡੇਰੇ॥ਹਿਤ ਆਮਿਖ ਕੋ ਹਤੇ ਘਨੇਰੇ ॥ ੩੪ ॥ਲਗੇ ਸਿਖਾਵਨ ਜੰਗ ਪ੍ਰਸੰਗ। ਸ਼ਸਤ੍ਰ ਹਤਨਿ ਕੋ ਜਿਮ ਹੁਇ ਢੰਗ। ਬਜੈ ਅੱਗ੍ਰ ਰਣਜੀਤ ਨਗਾਰਾ । ਗਰਜਤਿ ਸਕਲ ਗਿਰਨਿ ਕੀ ਧਾਰਾ। ੩੫ ॥ ਜੰਗ ਪ੍ਰਸੰਗ ਜਹਾਂ ਕਹਿ ਸੁਨਯੋ। 'ਨੁਹ ਜੋ ਗ੍ਰਾਮ ਗੁਰੂ ਚਢਿ ਹਨਯੋ। ਸੰਗਤਿ ਲੂਟੀ ਯਾਂ ਤੇ ਮਾਰਾ'। ਸੁਨਿ ਸੁਨਿ ਅਪਰ ਸਭਿਨਿ ਭਰ ਧਾਰਾ। ੩੬ ॥ ਕੋਤਿਕ ਦੁਸ਼ਟ ਮੂਢ ਮਤਿ ਕਾਚੇ। ਗੁਰ ਸੰਗ ਬੈਰ ਧਾਰਿ ਰਿਸ ਰਾਚੇ।ਹੁਤੋ ਜੁ ਤਿਨ ਸੰਬੰਧੀ ਬ੍ਰਿੰਦ। ਬਨੇ ਸ਼ੱਤ੍ਰੂ ਚਹਿੰ ਜੰਗ ਬਿਲੰਦ ॥੩੭ ॥ ਜਾਗਯੋ ਬੈਰ ਖਾਲਸੇ ਕੇਰਾ। ਹਿੰਦੂ ਤੁਰਕਨਿ ਸੰਗ ਬਖੇਰਾ। ਸਹਿ ਨਹਿੰ

[1]ਜਿਸ ਫੈਰੀ ਨੇ ਅੜਕੇ। [2]ਸ਼ੇਰ ਵਰਗੇ। [3]ਜਦ ਸਮਝਿਓ ਨੇ ਕਿ ਭੱਜਿਆਂ ਭੀ ਨਹੀਂ ਬਚਾਂਗੇ (ਤਦ.....)। [4]ਦਇਆ ਸਿੰਘ ਨੇ (ਰੰਘੜਾਂ ਨੂੰ) ਦੱਸਿਆ (ਕਿ) ਗੁਰੂ ਜੀ (ਛਲਾਣੇ ਥਾਂ ਹਨ)।

ਸਕਹਿੰ ਮੂਢ ਅੱਗਯਾਨੀ। ਬਧੀ ਸਪਰਧਾ[1] ਅਧਿਕ ਮਹਾਨੀ॥੩੮॥ ਸਤਿ-ਗੁਰ ਦੁੰਦ[2] ਬਜਾਵਤਿ ਆਏ। ਸਨੇ ਸਨੇ ਚਲਿ ਸਹਿਜ ਸੁਭਾਏ। ਆਨਿ ਅਨੰਦਪੁਰਿ ਗੁਰੂ ਬਿਰਾਜੇ। ਜਿਨ ਕੇ ਦਰਸ਼ਨ ਤੇ ਅਘ ਭਾਜੇ॥ ੩੯॥ ਖਾਨ ਪਾਨ ਕਰਿ ਨਿਸਾ ਮਝਾਰੀ। ਸੁਪਤਿ ਜਥਾ ਸੁਖ ਸਕਲ ਗੁਜ਼ਾਰੀ। ਜਾਮ ਜਾਮਨੀ ਜਾਗ੍ਰਨ ਹੋਇ। ਸੌਚ ਸ਼ਨਾਨ ਕਰਹਿੰ ਸਭਿ ਕੋਇ॥ ੪੦॥ ਬਸਤ੍ਰ ਸ਼ਸਤ੍ਰ ਕੋ ਅੰਗ ਸਜਾਵਹਿੰ। ਸਿੰਘ ਸਤਿਗੁਰੂ ਸਭਾ ਲਗਾਵਹਿੰ। ਨਿਤ ਪ੍ਰਤਿ ਪਾਹੁਲ ਲੇਤਿ ਅਨੇਕਾਦੇਤਿ ਦਿਵਾਵਤਿ ਜਲਧਿਬਿਬੇਕ॥੪੧॥ ਪੰਥ ਖਾਲਸਾ ਬਧਨੇ ਲਾਗਸੋ। ਜਨੁ ਛੱਤ੍ਰੀ ਧ੍ਰਮ ਸੂਤੋ ਜਾਗਸੋ। ਗਰਜਿ ਗਰਜਿ ਕਰਿ ਫੁਤੇ ਬੁਲਾਵੈਂ। ਕੇਸ ਕੱਛ ਆਯੁਧ ਉਰ ਭਾਵੈ॥ ੪੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਨੁਹਿ ਗ੍ਰਾਮ ਮਾਰਨ' ਪ੍ਰਸੰਗ ਬਰਨਨੰ ਨਾਮ ਤੀਨ ਬਿੰਸਤੀ ਅੰਸੂ॥ ੨੩। ੪. ਭਾਈ ਨੰਦ ਲਾਲ]।

ਦੋਹਰਾ॥ ਨੰਦਲਾਲ ਕੀ ਬਾਰਤਾ ਕਹੌਂ ਸੁਨਹੁ ਮਤਿ ਲਾਇ। ਜਿਮ ਸਤਿ-ਗੁਰ ਸੋਂ ਮਿਲਿ ਰਹਸੋ ਆਨੰਦ ਲਹਿ ਅਧਿਕਾਇ॥੧॥ ਚੌਪਈ॥ ਖੱਤ੍ਰੀ ਹੁਤੋ ਮਹਾਂ ਧਨਵੈਤਾ। ਤਿਸਕੇ ਗ੍ਰਿਹ ਜਨਮਜੋਂ ਮਤਿਵੈਤਾ*। ਧਰਮ ਬੈਸ਼ਨੋ ਧਾਰਨ ਕਰੇ। ਇਸ ਕੋ ਪਿਤਾ ਭਾਉ[3] ਮਨ ਧਰੇ॥੨॥ ਜਬਿ ਦ੍ਵਾਦਸ਼ ਸੰਮਤ

---

[1]ਈਰਖਾ। [2]ਧੌਂਸੇ। [3](ਵੈਸ਼ਨੋਂ ਧਰਮ ਵਿਚ) ਪ੍ਰੇਮ।

*ਭਾਈ ਨੰਦ ਲਾਲ ਜੀ ਦੇ ਪਿਤਾ ਦਾ ਨਾਮ ਛੱਜੂ ਰਾਮ ਜੀ ਸੀ ਜੋ ਖਤ੍ਰੀ ਜਾਤੀ ਦੇ ਸਨ। ਨੰਦ ਲਾਲ ਜੀ ਦਾ ਜਨਮ ਗ਼ਜ਼ਨੀ ਵਿਚ ਹੋਇਆ ਜਿੱਥੇ ਉਹਨਾਂ ਦੇ ਪਿਤਾ ਜੀ ਮੀਰ ਮੁਨਸ਼ੀ ਸਨ। ਅਠਾਰਾਂ ਉਨੀਂ ਵਰ੍ਹੇ ਦੀ ਉਮਰ ਵਿਚ ਆਪ ਮੁਲਤਾਨ ਆ ਰਹੇ, ਇਥੇ ਹੀ ਆਪ ਦਾ ਇਕ ਸਿੱਖ ਘਰਾਣੇ ਵਿਚ ਵਿਵਾਹ ਹੋਇਆ। ਫਿਰ ਸ਼ਾਹਜ਼ਾਦਾ ਮੁਅੱਜ਼ਮ ਪਾਸ ਨੌਕਰ ਹੋਏ। ਔਰੰਗਜ਼ੇਬ ਦੀ ਸਲਾਹ ਆਪ ਨੂੰ ਮੁਸਲਮਾਨ ਕਰਨ ਦੀ ਹੋ ਆਈ ਤਾਂ ਆਪ ਸ਼ਾਹਜ਼ਾਦੇ ਦੀ ਨੌਕਰੀ ਛੱਡਕੇ ਅਨੰਦ ਪੁਰ ਆ ਰਹੇ। ਅਨੰਦਪੁਰ ਦੇ ਵਡੇ ਜੰਗ ਮਗਰੋਂ ਆਪ ਮੁਲਤਾਨ ਰਹਿਕੇ ਸਿੱਖੀ ਦਾ ਪ੍ਰਚਾਰ ਕਰਦੇ ਰਹੇ ਤੇ ਉਥੇ ਹੀ ਚਲਾਣਾ ਹੋਇਆ। ਗੁਰ ਸਿੱਖੀ ਵਿਚ ਆਪ ਦਾ ਰੁਤਬਾ ਭਾਈ ਗੁਰਦਾਸ ਦੇ ਤੁੱਲ ਹੈ, ਬਾਣੀ ਆਪ ਦੀ ਸਿੱਖੀ ਵਿਚ ਪ੍ਰਮਾਣੀਕ ਮੰਨੀ ਜਾਂਦੀ ਹੈ। ਆਪ ਨੇ ਫਾਰਸੀ ਨਜ਼ਮ ਨਸਰ ਵਿਚ ਅਨੇਕ ਗ੍ਰੰਥ ਰਚੇ ਹਨ। ਇਨ੍ਹਾਂ ਵਿਚੋਂ ਕਈਆਂ ਦਾ ਤਰਜਮਾ ਖਾ: ਟ੍ਰੈ: ਸੁਸੈਟੀ ਨੇ ਛਾਪਿਆ ਹੈ। ਪ੍ਰਸਿਧ ਨਾਮ ਇਹ ਹਨ:–

੧. ਦੀਵਾਨ ਗੋਯਾ। ੨. ਜ਼ਿੰਦਗੀ ਨਾਮਾ। ੩. ਜੋਤ ਵਿਕਾਸ ਹਿੰਦੀ। ੪. ਜੋਤ ਵਿਕਾਸ ਫਾਰਸੀ। ੫. ਤੋਸੀਫੋਸਨਾ। ੬. ਰੀਜ ਨਾਮਾ। ੭. ਅਰਜ਼ੁਲ ਇਲਫਾਜ਼। ੮. ਖਾਤਮਾਹ। ੯. ਇਨਸ਼ਾ ਦਸਤੂਰ। ਆਪ ਦੀ ਸੰਤਾਨ ਵਿਚ ਇਸ ਵੇਲੇ ਭੀ ਸ਼੍ਰੀ ਗੁਰੂ ਘਰ ਦਾ ਪ੍ਰੇਮ ਬਹੁਤ ਹੈ।

ਕੋ ਹੋਵਾ । ਇਕ ਦਿਨ ਬਿਚਰਤਿ ਪਿਤ ਨੇ ਜੋਵਾ–। ਅਬਹਿ ਉਚਿਤ ਕੰਠੀ ਬੰਧਵਾਵਨਿ–। ਉਰ ਬਿਚਾਰ ਕਿਧ ਗੁਰੂ ਬੁਲਾਵਨਿ ॥ ੩ ॥ ਹਿਤ ਉਪਦੇਸ਼ ਬਿਠਾਯਹੁ ਪਾਸ। ਕਹਿ ਸੁਤ ਸੋਂ 'ਹਮ ਹੈਂ ਹਰਿ ਦਾਸ। ਗੁਰੂ ਬੈਸ਼ਨੋ ਧਾਰਨ ਕਰੋ। ਤਿਸ ਆਗਯਾ ਕੋ ਨਿਤ ਅਨੁਸਰੋ ॥੪॥ ਕੰਠੀ ਅਪਨੇ ਕੰਠ[1] ਬੰਧਾਵਹੁ । ਧਰਮ ਬੈਸ਼ਨੋ ਕੋ ਮਹਿੰ ਆਵਹੁ'। ਇਮ ਕਹਿ ਲਿਯੋ ਬੁਲਾਇ ਬੈਰਾਗੀ । ਨੰਦਲਾਲ ਹੋਯ ਨ ਅਨੁਰਾਗੀ[2] ॥੫॥ ਗੁਰ ਨੇ ਭਨਜੋ 'ਧਰਮ ਕੋ ਧਾਰ। ਕੰਠੀ ਪਾਵਹੁ ਕੰਠ ਮਝਾਰ'।ਨੰਦਲਾਲ ਕਰ ਜੋਰਿ ਬਖਾਨਾ। 'ਇਸ ਕੰਠੀ ਤੇ ਅਨੰਦ ਨ ਜਾਨਾ ॥ ੬ ॥ ਬਾਨੀ ਸੁੰਦਰ ਕੰਠੀ ਜੋਇ । ਮੋਰ ਗਰੇ ਪਹਿਰਾਵਹੁ ਸੋਇ।ਗੁਰ ਪਰਮੇਸ਼ੁਰ ਜਸੁ ਜਿਸ ਮਾਂਹੀ । ਬਰਨਨ ਕਰਤੇ ਝੂਪਤੋਂ ਨਾਂਹੀ॥੭॥ਸਦਾ ਕੰਠ ਮਹਿੰ ਸੁੰਦਰ ਸੋਹੈ।ਪਠਨਿ ਸੁਨਿਨ ਤੇ ਜਨ ਮਨ ਮੋਹੈ[3]।ਬਰਖ ਹਜ਼ਾਰਹੁੰ ਬਰਧਤਿ ਰਹੈ।ਜਗ ਮਹਿੰ ਜਸੁ ਆਗੈ ਗਤਿਲਹੈ॥੮॥ ਨਿਤ ਤਾਰੀਫ ਗੁਰੂਕੀ ਕਰੋਂ।ਪਾਵਨ ਪਰਮੇਸ਼ੁਰ ਜਸੁ ਰਰੋਂ'।ਸੁਨਤਿ ਬੈਸਨੋ ਭਯੋ ਪ੍ਰਸੰਨ।–ਸੁਤਹਿ ਸਿੱਧ ਬਾਲਿਕਇਹ ਧੰਨ॥੯॥ਅਸ ਕੰਠੀ ਮਮ ਨਿਕਟ ਨ ਅਹੈ। ਜਿਸ ਢਿਗ ਹੋਇ ਤਿਸੀ ਤੇ ਲਹੈ । ਸੁਮਤਿਵੰਤ ਇਹੁ ਬਾਲਿਕ ਹੋਵੈ । ਹਿਰਦੈ ਹਰਿ ਹਰਿ ਨਾਮ ਪਰੋਵੈ–॥੧੦॥ਇਮ ਬਿਚਾਰ ਕਰਿ ਕਛੂ ਨ ਕਹਯੋ । ਨਿਜ ਅਸਥਾਨ ਜਾਇ ਚਿਤ ਲਹਯੋ।ਨੰਦਲਾਲ ਕੋ ਪਿਤਾ ਬਿਚਾਰਤਿ।–ਗੁਰੂ ਬੈਸਨੋ ਕਿਛਰਿਸ ਧਾਰਤਿ॥੧੧॥ਨਾਹਿਨ ਸੁਤ ਕੋ ਕੰਠੀ ਦਈ। ਉਠਿ ਗਮਨਜੋ ਘਰ ਕਨਾ ਗਤਿ ਭਈ ?–ਗਯੋ ਸਮੀਪ ਜਾਇ ਕਰਿ ਬੈਸਾ। ਹਾਥ ਜੋਰਿ ਬੋਲਾ ਬਚ ਐਸਾ॥੧੨॥'ਕਰਹੁ ਕ੍ਰਿਪਾ ਕੰਠੀ ਗਰ ਪਾਵਹੁ। ਨੰਦ ਲਾਲ ਕੋ ਸਿੱਖ ਬਨਾਵਹੁ'। ਸੁਨਤਿ ਵਿਰਾਗੀ ਕਹਜੋ ਸੁਨਾਇ । 'ਇਹੁ ਜੱਗਪ੍ਰਾਸੀਸਹਿਜ ਸੁਭਾਇ[4]॥੧੩॥ਜਬਿ ਹੋਵਹਿਜਹਿਕੋ ਅਧਿਕਾਰੀ[5]।ਬਨਹਿ ਸਿੱਖ,ਇਹੁ ਚਿੰਤ ਬਿਸਾਰੀ'।ਸੁਨਿ ਤ੍ਰੁਸ਼ਨ ਪਿਤ ਤਿਸ ਕੋ ਭਯੋ। ਭਲੀ ਬੁਰੀ ਕੁਛ ਲਖਤਿ ਨ ਭਯੋ ॥੧੪॥ ਨੰਦਲਾਲ ਨਿਤ ਮਕਤਬ ਜਾਇ। ਇਲਮ ਫਾਰਸੀ ਪਢਹਿ ਬਨਾਇ । ਤੀਛਨ ਬੁੱਧਿ ਪੁਨਹਿ ਅੱਭਨਾਸੇ । ਨਿਤਪ੍ਰਤਿ[6] ਬਿੱਦਯਾ ਬਹੁਤ ਪ੍ਰਕਾਸ਼ੇ॥੧੫॥ਬ੍ਰਿੰਦ ਕਿਤਾਬਨਿ ਕੋ ਪਢਿਗਯੋ।ਇਲਮ ਬਿਖੈ ਕਾਮਲ ਬਹੁ ਭਯੋ।ਸਭਾ ਚਤੁਰ ਕਹਿਬੇ ਸ਼ੁਭ ਬਾਤ[7]। ਅਧਿਕ ਬਧਤਿ ਸਭਿ

[1]ਪ੍ਰੀਤਵਾਨ ਨਾ ਹੋਇਆ । [2]ਜਨਾਂ ਦੇ ਮਨ ਨੂੰ ਮੋਹ ਲਵੇ । [3]ਸੁਤੇ ਅਧਿਕਾਰੀ । [4]ਜਦੋਂ ਜਿਸ ਦਾ ਅਧਿਕਾਰੀ ਹੋਵੇਗਾ । [5]ਸਭਾ ਵਿਚ ਸ਼ੁਭ ਗਲ ਕਹਿਣ ਨੂੰ ਚਤੁਰ ਹੋ ਗਿਆ ।

ਮਹਿੰ ਬੱਖਸ਼ਾਤ[1] ॥ ੧੬ ॥ ਹੁਤੋ ਬਹਾਦਰਸ਼ਾਹ ਸਜਾਦਾ। ਕਰੀ ਚਾਕਰੀ ਤਹਿੰ[2] ਅਹਿਲਾਦਾ। ਗੁਰ ਕਰਿਬੇ ਕੋ ਚਾਹਤਿ ਰਹੈ।–ਪੂਰਨ ਹੋਹਿ, ਮੋਹ ਕੋ ਦਹੈ[3]–॥੧੭॥ ਪੁਰਿ ਆਨੰਦ ਮਹਿੰ ਜਲਧਿ ਅਨੰਦ। ਦਸਮੇ ਪਾਤਸ਼ਾਹ ਸੁਖ ਕੰਦ। ਮਹਿਮਾ ਸੁਨੀ ਅਨਿਕ ਕੇ ਪਾਸ। 'ਬ੍ਰਹਮ ਗਯਾਨ ਕੋ ਮਹਾਂ ਪ੍ਰਕਾਸ਼ ॥ ੧੮ ॥ ਸਿਖ ਕੀ ਗਤਿ ਬਾਕਨਿ ਤੇ ਕਰੈਂ।ਅਨਿਕ ਕਲੇਸ਼ਨਿ ਕੋ ਪਰਹਰੈਂ[4]। ਸੁਜਸੁ ਸੁਨਤਿ ਧਰਿ ਹਰਖ ਬਿਲੰਦ।ਪਹੁੰਚਤਿ ਭਾ ਤਬਿ ਨਗਰ ਅਨੰਦ॥੧੯॥ ਰਿਦੈ ਮਨੋਰਥ ਜਾਤਿ[5] ਉਠਾਵਾ।–ਗੁਰ ਅੰਤਰਜਾਮੀ ਸਭਿ ਪਾਵਾ[6]।ਰਿਦੈ ਮਨੋਰਥ, ਮੋਰੋ ਜਾਨਹਿੰ। ਕਰੁਨਾ ਕਰਹਿੰ ਬੁਲਾਵਨ ਠਾਨਹਿੰ ॥ ੨੦ ॥ ਅਪਨੋ ਸਿੱਖ ਪਠਾਇ ਹਕਾਰੈਂ। ਮੋਹਿ ਅਧਮ ਕੋ ਜਗਤ ਉਧਾਰੈਂ–।ਏਵ ਮਨੋਰਥ ਕਰਿ ਤਹਿੰ ਰਹਸੋ। ਹੋਇ ਇਕੰਤ ਬੈਠਿ ਗੁਰ ਚਹਸੋ ॥ ੨੧ ॥ ਕਰਹਿ ਪ੍ਰਤੀਖਨ ਗੁਰ ਕੀ ਦਿਸ਼ਿ ਤੇ ।–ਆਇ ਮਿਲਹਿ ਕੋ, ਦਰਸੌਂ ਜਿਸ ਤੇ। ਗੁਰ ਪੂਰਨ ਕੋ ਖੋਜਤਿ ਰਹਸੋ।ਫਿਰਸੋ ਅਨਿਕ ਥਲ ਕਹੂੰ ਨ ਲਹਸੋ ॥੨੨॥ ਪਤੇ ਹੇਤੁ ਆਨੰਦ ਪੁਰਿ ਬਾਸੇ[7]।ਮੋਹਿ ਬੁਲਾਵਹਿੰ ਸ਼੍ਰੀ ਗੁਰ ਪਾਸੇ–। ਧਰਹਿ ਧਯਾਨ ਕੋ ਸਿਮਰਹਿ ਨਾਮੂ। ਸੁੰਦਰ ਮੂਰਤਿ ਸ਼੍ਰੀ ਮੁਖ ਧਾਮੂ ॥੨੩॥ਕਿਤਿਕ ਦਿਵਸ ਇਸ ਰੀਤਿ ਬਿਤੀਤੇ। ਭਾਉ ਭਗਤਿ ਬਿਰਧਾਵਤਿ ਚੀਤੇ। ਸਤਿਗੁਰ ਚਰਨ ਪ੍ਰੇਮ ਬਡ ਜਾਗਾ। ਨਿਸ ਬਾਸੁਰ ਇਕ ਸਮ ਅਨੁਰਾਗਾ॥੨੪॥ਸ਼੍ਰੀ ਗੁਰ ਗੋਵਿੰਦ ਸਿੰਘ ਸੁਜਾਨਾ। ਕਰੀ ਪ੍ਰੇਮ ਨੇ ਥੈਂਚ ਮਹਾਨਾ। ਰਹਸੋ ਨ ਗਯੋ ਧੀਰ ਕਰਿ ਗੁਰ ਤੇ। ਜੋ ਸਿਮਰਤਿ ਅਨੁਰਾਗਤਿ ਉਰ ਤੇ[8] ॥ ੨੫ ॥ ਕੀਨਿ ਮੇਵਰੇ ਕੋ ਤਬਿ ਆਇਸੁ। 'ਏਕ ਸਿੱਖ ਚਿਤ ਅਮਕੇ ਥਾਇ ਸੁ। ਤਿਸ ਕੋ ਕਰਹੁ ਹਕਾਰਨਿ ਜਾਇ। ਇਸ ਹੀ ਛਿਨ ਮਹਿੰ ਆਨਿ ਦਿਖਾਇ' ॥੨੬॥ ਸੁਨਤਿ ਮੇਵਰੋ ਤੂਰਨ ਗਯੋ। 'ਸ਼੍ਰੀ ਗੁਰ ਤੋਹਿ ਬੁਲਾਵਤਿ ਭਯੋ। ਸੋ[9] ਪ੍ਰਸੰਨ, ਅਬਿ ਹੀ ਲਗਿ ਚਰਨੀ। ਕਰਹਿੰ ਉਧਾਰਨ ਰਾਖਹਿੰ ਸ਼ਰਨੀ' ॥ ੨੭ ॥ ਸੁਨਤਿ ਕਾਨ ਮਹਿੰ ਅਨੰਦ ਮਹਾਨ। ਮਨਹੁ ਰਾਜ ਲੈ ਸਕਲ ਜਹਾਨ। ਤਤਛਿਨ ਹਰਖਤਿ ਆਵਨ ਕੀਨਾ। ਬੈਠੇ ਸਤਿਗੁਰ ਦਰਸ਼ਨ ਦੀਨਾ ॥ ੨੮ ॥ ਕਮਲ ਪੱਤ੍ਰ ਸੋ ਲਲਿਤ ਬਿਲੋਚਨ। ਜਿਤ ਦਿਸ਼

[1]ਸਭ ਵਿਚ ਬਹੁਤ ਵਧ ਗਿਆ ਪ੍ਰਗਟ ਹੀ। [2]ਤਿਸਦੀ। [3](ਮੇਰੇ) ਮੋਹ ਨੂੰ ਸਾੜ ਦੇਵੇ। [4]ਜਾਂਦਿਆਂ (ਸਾਰ)। [5]ਸਭ ਨੇ ਪਾਇਆ ਭਾਵ ਸਹੀ ਕੀਤਾ ਹੈ। (ਅ) ਗੁਰੂ ਅੰਤਰਯਾਮੀ ਨੇ ਜਾਣ ਲਿਆ। [6]ਪਤੀਆ (ਲੈਣ) ਵਾਸਤੇ ਅਨੰਦਪੁਰ ਆ ਵਸਿਆ ਹਾਂ (ਮੈਂ)। [7]ਜੋ ਰਿਦੇ ਕਰਕੇ ਪ੍ਰੇਮ ਨਾਲ ਸਿਮਰਦਾ ਹੈ। [8]ਸੋ (ਗੁਰੂ ਸਾਹਿਬ)।

ਪਿਖਿ ਕਰਿ ਸੋਚ ਬਿਮੋਚਨਿ। ਪਹੁੰਚਸੋ ਪਗ ਪੰਕਜ ਲਪਟਾਯੋ। ਬੋਲਸੋ: 'ਸ਼ਰਨਿ ਪ੍ਰਭੂ ਮੈਂ ਆਯੋ॥੨੯॥ਤੂੰਹਿ ਤੂੰਹਿ ਸ਼੍ਰੀ ਸਤਿਗੁਰ ਦਾਤਾ! ਏਕ ਅਹੋ ਤੁਮ ਜਮ ਤੇ ਤ੍ਰਾਤਾ[1]। ਤੀਨ ਲੋਕ ਪਤਿ ਕੇ ਅਵਤਾਰਾ। ਸੁਨਤਿ ਸੁਜਸੁ ਆਯੋ ਦਰਬਾਰਾ ॥੩੦॥ ਕੋਟ ਜਨਮ ਭਰਮਤਿ ਅਬਿ ਹਾਰੇ। ਪਰਸੋ ਸ਼ਰਨਿ ਰਖਿ ਰਾਖਨ ਹਾਰੇ[2]। ਸੁਨਿ ਬਿਨਤੀ ਗਿਨਤੀ ਤਜਿ ਔਰ। ਭੇ ਪ੍ਰਸੰਨ ਸੋਢੀ ਸਿਰਮੌਰ ॥੩੧॥ ਕ੍ਰਿਪਾਦ੍ਰਿਸ਼ਟਿ ਸੋਂ ਦੇਖਨਿ ਕਰਸੋ। ਭ੍ਰਮ ਅੱਗਯਾਨ ਸੁ ਤਿਸ ਪਰਹਰਸੋ। ਮੋਹ ਮਹਾਨ ਨੀਂਦ ਮਹਿੰ ਸੋਵਾ। ਜਾਗਤਿ ਭਯੋ ਗੁਰੂ ਰਵਿ ਜੋਵਾ ॥੩੨॥ਹਾਥ ਜੋਰਿ ਬੋਲਸੋ ਤਿਸਕਾਲ।'ਨਾਨਕ ਨਦਰੀ ਨਦਰਿ ਨਿਹਾਲ[3]'। ਕ੍ਰਿਪਾ ਪਾਇ ਇਮ ਸਤਿਗੁਰ ਕੇਰੀ। ਰਹਸੋ ਨਿਕਟ ਮਨ ਪ੍ਰੀਤਿ ਘਨੇਰੀ॥ ੩੩ ॥ ਤਾਉ ਕਸੌਟੀ ਬਿਨ, ਮਲ ਖੋਵਾ[4]। ਬਾਰਹਿ ਬੈਨੀ[5] ਕੰਚਨ ਹੋਵਾ। ਬੈਠਿ ਸਭਾ ਮਹਿੰ ਸਤਿਗੁਰ ਆਗੇ। ਮਹਿੰਮਾ ਕਰਹਿ ਗੁਰਨਿ ਅਨੁਰਾਗੇ ॥ ੩੪ ॥ ਬੀਚ ਫਾਰਸੀ ਬੈਤ ਬਨਾਵੈ। ਰੁਚਿਰ ਬਾਕ ਕਹਿ ਗੁਰੂ ਰਿਝਾਵੈ। ਬਹੁ ਚਤੁਰਾਈ ਗੁਨ ਗਨ ਸਾਥ। ਸੇਵਕ ਨਿਤਪ੍ਰਤਿ ਸ਼੍ਰੀ ਗੁਰ ਨਾਥ ॥੩੫ ॥ ਕੇਤਿਕ ਦਿਵਸ ਬਾਸ ਕਰਿ ਪਾਸ। ਬਿਦਾ ਹੋਇ ਪੁਨ ਗਯੋ ਅਵਾਸ। ਸਦਾ ਧਯਾਨ ਸਤਿਗੁਰ ਕੋ ਧਾਰੈ। ਬੈਠਤਿ ਊਠਤਿ ਨਾਮ ਸੰਭਾਰੈ ॥ ੩੬ ॥ ਗੁਰ ਕਰਿ ਕੈ[6]ਦਸਮੇ ਪਤਿਸਾਹਾ। ਸਿੱਖੀ ਮਗ ਮਹਿ ਮਹਾਂ ਉਮਾਹਾ। ਸ਼ਹਿਜ਼ਾਦੇ ਕੇ ਨਿਕਟ ਰਹੈਤਾ। ਸੁਮਤਿਵੰਤ ਜਿਮ ਸੰਤ ਮਹੰਤਾ ॥ ੩੭ ॥ ਰਹਤਿ ਬਹਾਦਰ ਸ਼ਾਹ* ਨਜੀਕਾ।ਤਿਸਹਿ ਬਤਾਵਹਿ ਮਾਰਗ ਨੀਕਾ। ਮਤਿਵੰਤਨ ਮਹਿੰ ਗਿਨੀਅਹਿ ਸਾਰੇ। ਨਿਪੁਨ ਪਾਰਸੀ ਇਲਮ ਮਝਾਰੇ ॥ ੩੮॥ ਔਰੰਗ ਕੋ ਪ੍ਰਤਾਪ ਬਡ ਬਾਢਾ। ਦੁਸ਼ਟ ਬਿਸਾਲ ਸ਼ਰਾ ਮਹਿੰ ਗਾਢਾ। ਹਿੰਦੁਨਿ ਕੋ ਦੋਖੀ ਮਤਿ ਮੂਢਾ। ਸਭਿ ਸੈਤਨਿ ਸੋਂ ਬਾਦੀ ਗੂਢਾ ॥੩੯॥ ਤੁਰਕ ਤੇਜ ਕੀ ਜਰਾਂ ਉਖਾਰਨਿ। ਰਾਜ ਪ੍ਰਤਾਪ ਬਿਨਾਸ਼ਨਿ ਕਾਰਨ। ਯਾਂਤੇ ਪ੍ਰਭੂ ਕੀਨੋ ਸੁਲਤਾਨ[7]। ਕਰਤਾ ਅਪਨ ਆਪ ਕੋ ਹਾਨ ॥ ੪੦ ॥ ਜਿਮ ਰਾਵਨ ਮੁਨਿ-ਦੋਖੀ ਹੋਵਾ[8]। ਰਾਜ ਰਾਖਸ਼ਨ ਘਰ ਤੇ ਖੋਵਾ। ਕਰੀ ਅਵੱਗਯਾ ਰਘੁਬਰ

[1]ਰੱਖਜਕ। [2]ਹੇ ਨਦਰੀ (ਗੁਰੋ !) ਆਪ ਜੀ ਨਦਰ ਨਾਲ ਮੈਂ ਨਿਹਾਲ ਹੋਇਆ ਹਾਂ। [3]ਕਸੌਟੀ ਦੇ ਤਾਉ ਬਿਨਾ ਹੀ ਮਲ ਨਾਸ਼ ਹੋ ਗਈ। [5]ਬਾਰਾਂ ਕੈਨੀਆਂ ਦਾ। [6]ਧਾਰਕੇ। [7]ਪਰਮੇਸ਼ਰ ਨੇ ਬਾਦਸ਼ਾਹ ਬਣਾਇਆ। [8]ਮੁਨੀਆਂ ਦਾ ਦੋਖੀ। *ਇਸ ਦਾ ਨਾਮ ਤਦੋਂ ਸ਼ਾਹਜ਼ਾਦੀ ਮੁਅੱਜ਼ਮ ਸੀ, ਬਹਾਦਰਸ਼ਾਹ ਲਕਬ ਪਾਤਸ਼ਾਹ ਬਣਨ ਵੇਲੇ ਧਾਰਨ ਕੀਤਾ।

ਕੇਰੀ। ਸਭਿ ਬਿਧਿ ਕੀਨਿ ਹਾਨਿ ਤਿਸ ਬੇਰੀ॥੪੧॥ ਕਰੀ ਅਵੱਗਸ਼ਾ ਤਿਮ ਸਤਿਗੁਰ ਕੀ। ਕੋ ਕੋ ਕੁਮਤਿ ਕਹੈਂ ਤਿਸ ਉਰ ਕੀ। ਤਿਮ ਸਤਿਗੁਰ ਦਸਮੇ ਪਤਿਸ਼ਾਹਾ। ਕਰਸੈ ਬਿਨਾਸ਼ਨ ਸਭਿ ਬਿਧ ਤਾਂਹਾ[1] ॥ ੪੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਨੰਦਲਾਲ ਪ੍ਰਸੰਗ' ਬਰਨਨੰ ਨਾਮ ਚਤੁਰ ਬਿੰਸਤੀ ਅੰਸੂ ॥੨੪॥ ੨੫. [ਭਾਈ ਨੰਦ ਲਾਲ ਜੀ ਮਾਇਨੇ ਦੱਸੇ]।

ਦੋਹਰਾ ॥ ਅਨਿਕ ਮੁਲਾਨੇ ਢਿਗ ਰਹਹਿਂ ਔਰੰਗ ਤੇ ਧਨ ਪਾਇ। ਕਰਤਿ ਕੁਰਾਨਹਿਂ ਮਾਯਨੇ ਜਸ ਜਿਸ ਕੀ ਮਤਿ ਆਇ[2] ॥ ੧ ॥ ਚੌਪਈ ॥ ਖਾਸ ਕਚਹਿਰੀ ਲਾਗਹਿ ਜਹਾਂ। ਹੁਤੋ ਦਰੋਗ਼ਾ ਪ੍ਰੇਮੀ ਤਹਾਂ। ਨੰਦਲਾਲ ਸੰਗ ਰਾਖਤਿ ਪ੍ਰੀਤਿ।ਮਿਲਿ ਮਸਲੇ ਕੋ ਕਰਤਾ ਨੀਤਿ॥੨॥ਸ਼ੌਕ ਖੁਦਾਇ ਮਿਲਨਿ ਕੋ ਧਰੈ।ਤਿਸ ਦਿਸ਼ਿ ਕੀ ਬਾਤੈਂ ਬਹੁ ਕਰੈ। ਬੂਝਤਿ ਨੰਦਲਾਲ ਕੋ ਸੰਗਾ। ਇਹ ਭਾਖਹਿ ਜਸ ਗੁਰੂ ਉਤੰਗਾ[3]॥੩॥ ਏਕ ਮਾਯਨਾ ਅਰਸੋ ਨ*ਹੋਇ[4]। ਨਉਰੰਗ ਬੂਝਤਿ ਸਭਿ ਕੋ ਸੋਇ। ਜਿਤਿਕ ਮੁਲਾਨੇ ਸੁਮਤਿ ਕਹਾਵੈਂ। ਸਭਿਹਿਨਿ ਕੋ ਸੋ ਸੁਨੈ† ਬੁਲਾਵੈ ॥ ੪ ॥ ਨਹੀਂ ਤਸੱਲਾ ਕਿਸ ਤੇ ਹੋਈ। ਮਤਿ ਅਨੁਸਾਰ ਕਹੈ ਸਭਿ ਕੋਈ। ਢਿਕਰਵੰਦ ਨੌਰੰਗ ਬਹੁ ਰਹੈ। 'ਕਰੇ ਮਾਯਨਾ' ਸਭਿ ਸੋਂ ਕਹੈ ॥ ੫ ॥ ਅਨਿਕ ਇਲਮ ਕੇ ਆਲਮ‡ ਜਾਵੈਂ। ਕਰਹਿਂ ਬਿਚਾਰਨਿ ਭਾਖਿ ਸੁਨਾਵੈਂ। ਤਊ ਨ ਕਿਸ ਤੇ ਆਯੋ ਸੋਇ। ਕਰਿ ਬੁਧਿ ਹਾਰਿ ਰਹੇ ਸਭਿ ਕੋਇ ॥੬॥ ਗਯੋ ਪਦਰ ਢਿਗ[5] ਇਕ ਦਿਨ ਮਾਂਹੂ। ਬੈਠਨੋ ਜਾਇ ਬਹਾਦਰਸ਼ਾਹੂ। ਬਹੁਤ ਮੁਲਾਨੇ ਬੈਠੇ ਤੀਰ। ਕਹਨਿ ਕਰੈਂ ਨਿਜ ਨਿਜ ਤਤਬੀਰ[6] ॥੭॥ ਕਿਸ ਕੋ ਕਹਸੋ ਨ ਖਾਤਰ ਲਯਾਵੈ[7]। 'ਨਹੀਂ ਮਾਯਨਾ ਇਹ ਬਨਿ ਆਵੈ'। ਦੀਦਸ਼ ਚਸ਼ਮ ਤਬੈ ਫਰਜ਼ੰਦ[8]। 'ਅਰਸੋ ਮਾਯਨਾ ਏਹੁ ਬਿਲੰਦ ॥ ੮ ॥ ਕਰਹੁ ਸ਼ਜ਼ਾਦਾ ਤੁਮ ਮਤਿ ਪਾਵਹੁ[9]। ਕਰਿ ਸਾਬਤ ਮਖਸੂਦ ਸੁਨਾਵਹੁ[10]।ਇਲਮ ਅਕਲ ਮਹਿਂ ਬਡੇ ਕਹਾਵੈ। ਤਬਿ

[1]ਤਿਸ ਦਾ। [2]ਜੈਸਾ ਜਿਸ ਦੀ ਬੁੱਧੀ ਵਿਚ ਆਂਵਦਾ ਹੈ। [3]ਗੁਰੂ ਜੀ ਦਾ ਸ੍ਰੇਸ਼ਟ (ਜਸ)। [4](ਔਰੰਗ ਜ਼ੇਬ ਦੀ ਕਚਹਿਰੀ ਵਿਚ ਕਿਸੇ ਇਕ ਮੁਸ਼ਕਲ ਸ਼ੈ ਦਾ) ਅਰਥ ਅੜਿਆ ਹੋਇਆ ਸੀ, (ਹੱਲ) ਨਹੀਂ ਸੀ ਹੁੰਦਾ। [5]ਬਾਪ ਪਾਸ। [6]ਗ਼ੌਰ ਕੀਤੀ ਹੋਈ ਗਲ। [7]ਕਿਸੇ ਦਾ ਕਹਿਆ ਦਿਲ ਵਿਚ ਨਾ ਲਿਆਵੇ ਭਾਵ ਪਸੰਦ ਨਾਂ ਕਰੇ (ਤੇ ਆਖੇ:–)। [8]ਉਸ ਨੇ ਤਦ ਅੱਖ (ਉਠਾ ਕੇ) ਪੁੱਤ੍ਰ ਵੱਲ ਤੱਕਿਆ। [9](ਤੂੰ ਅਰਥ) ਕਰ ਜੋ ਤੇਰੀ ਮਤਿ ਵਿਚ ਪ੍ਰਾਪਤ ਹੁੰਦਾ ਹੈ, ਭਾਵ ਜੋ ਤੂੰ ਸਮਝਦਾ ਹੈਂ। [10]ਜੋ (ਠੀਕ) ਮੁਰਾਦ ਹੈ ਉਹ ਸਾਬਤ (ਥੀ) ਕਰਕੇ ਦੱਸੋ [ਅ:, ਮਕ਼ਸੂਦ=ਮੁਰਾਦ]।

*ਪਾ:–ਸੁ। †ਪਾ:–ਲੈ ਕੋਲ। ‡ਪਾ:–ਆਮਲ।

ਜਾਨੌਂ ਮੈਂ ਇਸੇ ਬਤਾਵੌਂ' ॥੯॥ ਸੁਨਤਿ ਢਿਕਰ ਸ਼ਹਜ਼ਾਦੇ ਕੀਆ । ਅਕਲ ਬਿਖੇ ਕੁਛ ਸਮਝ ਨ ਲੀਆ[1] । ਪਦਰ ਅਗਾਰੀ ਅਰਜ਼ ਗੁਜ਼ਾਰੀ । 'ਆਇ ਸਿਪਹਿਰੀ ਕਰੌਂ ਉਚਾਰੀ[2]'॥੧੦॥ਆਯੋ ਸਦਨ ਬਹਾਦਰਸ਼ਾਹੁ। ਨੰਦਲਾਲ ਬੈਠਨੋ ਤਬਿ ਪਾਹੁ । ਰਿਦਾ ਢਿਕਰ ਮਹਿੰ ਬਹੁ ਸ਼ਲਤਾਨੇ । ਪਿਖ ਤਿਨ ਚਖ਼ ਸੋਂ*ਸੁਨਤਿ ਨ ਕਾਨੇ॥੧੧॥ਮੁਖ ਤੇ ਕਹੈ ਨ ਕਿਹ ਸੰਗ ਬਾਤੀ।ਅੰਗਅਡੋਲ ਦੇਖਿ ਇਸ ਭਾਂਤੀ । ਨੰਦਲਾਲ ਬੁਧਿਵੰਤ ਪਰੇਖਾ।–ਇਸ ਕੋ ਉਰ ਕੋ ਢਿਕਰ ਵਿਸ਼ੇਖਾ–॥੧੨॥ ਬੂਝਨਿ ਕੀਨਸਿ 'ਕਸ ਮਨ ਚਿੰਤਾ? ਕੋ ਕਾਰਜ ਬਿਗਰਨੋ ਹਿਤਵੈਤਾ[3]।ਕਹਾਂ ਪਦਰ[4] ਨੇ ਤੁਮਹਿੰ ਸੁਨਾਯਹੁ । ਕਾਰਜ ਕਠਨ ਕਹਾਂ ਫੁਰਮਾਯੋ ? ॥੧੩॥ ਜੋ ਤੁਝ ਤੇ ਹਇ ਆਵਤਿ ਨਾਂਹੀ । ਬੈਠਨੋ ਮਹਾਂ ਢਿਕਰ ਕੇ ਮਾਂਹੀ[5] । ਨੰਦਲਾਲ ਦਾਨਸ਼ਵੰਦ ਮਹਾਂ । ਲਖਿਤਿ ਸ਼ਜ਼ਾਦੇ ਸੋ ਤਬਿ ਕਹਾ[6]॥੧੪॥ 'ਸੁਨਹੁ ਮੀਰ ਮੁਨਸ਼ੀ! ਮੈਂ ਗਯੋ । ਪਦਰ ਹਜ਼ੂਰ ਬੈਠਤੋ ਭਯੋ । ਨਹੀਂ ਮਾਯਨਾ ਕਿਸ ਤੇ ਆਯੋ।ਬਹੁ ਦਿਨ ਤੇ ਸਭਿਹੂੰਨਿ ਸੁਨਾਯੋ॥ ੧੫ ॥ ਮੋ ਸੰਗ ਕਹਨੋ ਕਿ ਇਹ ਤੁਮ ਕਰੋ । ਇਲਮ ਅਕਲ ਕੋ ਜੋ ਬਹੁ ਧਰੋ । ਕਰਿ ਤਕਰਾਰ ਸਿਪਹਿਰੀ ਕੇਰਾ[7]। ਮੈਂ ਆਯੋ, ਉਰ ਢਿਕਰ ਬਡੇਰਾ[8] ॥੧੬॥ਜਬਿ ਸ਼ਹਿਜ਼ਾਦੇ ਭਾਖਨੋ ਸੋਈ। ਨੰਦਲਾਲ ਚਿਤਵਤਿ ਚਿਤ ਹੋਈ । ਤਤਛਿਨ ਕਰਨੋ ਮਾਯਨਾ ਨੀਕੇ। ਆਵਤਿ ਜੋ ਨ ਰਿਦੇ ਕਿਸਹੀ ਕੇ॥੧੭॥ ਸੁਨਕਰਿ ਬਹੁਤ ਅਨੰਦਤਿ ਹੋਵਾ।ਅਤਿ ਦਾਨਸ਼ਵੰਦ ਸਭਿ ਤੇ ਜੋਵਾ।ਕਰੀ ਸਰਫਰਾਜ਼ੀ[9] ਤਿਸ ਕਾਲਾ । ਖੁਸ਼ ਹ੍ਵੈ ਦੀਨਸਿ ਖਿਲਤ[10] ਬਿਸਾਲਾ ॥ ੧੮ ॥ ਭਈ ਸਿਪਹਿਰੀ ਗਯੋ ਸ਼ਜ਼ਾਦਾ। ਬੈਠਨੋ ਜਾਇ ਮਹਿਦ ਅਹਿਲਾਦਾ।ਪਦਰ ਮੁਲਾਨੇ ਅਨਿਕ ਮਝਾਰ । ਬੈਠੇ ਕਰਤਿ ਉਚਾਰ ਬਿਚਾਰ ॥ ੧੯ ॥ ਸੁਨਜੋਂ ਮਾਯਨਾ ਇਨਹੁ ਬਖਾਨਾ[11]।ਤੌ ਨੌਰੰਗ ਮਨ ਮਹਿੰ ਬਿਸਮਾਨਾ।–ਇਸ ਮਹਿੰ ਅਕਲ ਨ ਏਤੀ ਅਹੈ । ਜਥਾ ਬਨਾਇ ਬਦਨ ਤੇ ਕਹੈ॥੨੦॥ਦਾਨਸ਼ਵੰਦ ਜਿਤਿਕ ਸੋ ਜਾਨੌਂ[12]।ਇਤੀ ਸਮਝ ਇਸ ਮੈਂ ਨ ਪਛਾਨੌਂ–। ਇਮ ਬਿਚਾਰਿ

---

[1]ਸਮਝ ਨਾਂ ਆਇਆ । [2]ਤੀਜੇ ਪਹਿਰ ਆਕੇ ਦੱਸਾਂਗਾ । [3]ਹਿਤ ਵਾਲਾ ਕੰਮ। [4]ਬਾਪ । [5]ਸ਼ਜ਼ਾਦੇ ਨੇ ਭਾਈ ਨੰਦ ਲਾਲ ਜੀ ਨੂੰ ਬਹੁਤ ਸਿਆਣਾ ਜਾਣਕੇ ਤਦੋਂ ਸੋ (=ਉਹ ਗਲ) ਕਹੀ। [6]ਇਕਰਾਰ ਤੀਜੇ ਪਹਿਰ ਦਾ ਕਰਕੇ । [7]ਵਡਿਆਈ, ਇਜ਼ਤ ਵਧਾਉਣੀ [ਫਾ:, ਸਰਫਰਾਜ਼ੀ=ਰੁਤਬਾ ਵਧਣਾ] । [8]ਸਿਰੋਪਾ,ਖਿਲਅਤ। [9]ਇਸ ਦਾ ਕਿਹਾ ਅਰਥ ਜਦ(ਔਰੰਗੇ ਨੇ)ਸੁਣਿਆਂ । [10]ਜਿਤਨਾ ਕੁ (ਇਹ) ਬੁੱਧੀਵਾਨ ਹੈ (ਮੈਂ) ਜਾਣਦਾ ਹਾਂ [ਫਾ:, ਦਾਨਸ਼ਮੰਦ] । *ਪਾ:–ਚਸ਼ਮੇ ।

ਨੌਰੰਗ ਨੇ ਕਹਯੋ। 'ਇਹ ਅਪਨੀ ਬੁਧਿ ਤੇ ਕਰਿ ਲਹਯੋ ? ॥੨੧॥ ਕਿਧੌਂ ਅਪਰ ਨੇ ਤੋਹਿ ਬਤਾਵਾ। ਠੀਕ ਮਾਯਨਾ ਨੀਕ ਅਲਾਵਾ' । ਕਹਯੋ ਸ਼ਜ਼ਾਦੇ 'ਮੈਂ ਨਹਿ ਚੀਨਾ। ਮੋਹਿ ਨਿਕਟ ਇਕ ਰਹਤਿ ਪ੍ਰਬੀਨਾ ॥੨੨॥ ਅਹੈ ਮੀਰ ਮੁਨਸ਼ੀ ਦਾਨਾਇ।ਤਾਂਹਿ ਮਾਯਨਾ ਦਯੋ ਬਤਾਇ'।ਸੁਨਤਿ ਸ਼ਾਹੁ ਮਨ ਮਹਿਂ ਹਰਖਾਵਾ। ਸੰਗ ਸ਼ਜ਼ਾਦੇ ਬਾਕ ਅਲਾਵਾ॥੨੩॥'ਨਿਕਟ ਹਕਾਰਿ ਦਿਖਾਵਹੁ ਮੋਹੀ। ਅਕਲ ਕਮਾਲ ਰਿਦੇ ਮੈਂ ਹੋਹੀ'। ਨੰਦਲਾਲ ਕੋ ਲੀਨਿ ਬੁਲਾਈ। ਲਖਿ ਹਿੰਦੂ ਕੋ ਸ਼ਿਦਤ[1]ਉਠਾਈ॥੨੪॥ਕਰਿ ਸਲਾਮ ਇਹੁ[2] ਠਾਂਢੋ ਰਹਯੋ। 'ਸਦਾ ਆਫਰੀਂ[3]'ਹਜ਼ਰਤ ਕਹਯੋ[4]। ਪੁਨ ਡੇਰੇ ਕੋ ਚਲਿ ਕਰਿ ਆਯੋ।ਸੰਗ ਸ਼ਜ਼ਾਦੇ ਸ਼ਾਹੁ ਅਲਾਯੋ ॥੨੫॥ 'ਇਹ ਤੌ ਹਿੰਦੂ ਹੈ ਮਤਿਵੈਦਾ।ਹੈ ਅਨੀਤਿ, ਮੁਝ ਨਹੀਂ ਸੁਹੈਦਾ। ਦੀਨ ਬਿਖੈ ਇਸ ਕੋ ਲੈ ਆਵਹੁ। ਜਨੋਂ ਕਨੋਂ ਕਰਿ ਨੀਕੋ ਸਮੁਝਾਵਹੁ ॥ ੨੬ ॥ ਅਸ ਨਰ ਦੀਨ ਬਿਖੈ ਜਬਿ ਹੋਇ। ਚਲੈ ਸ਼ਰ੍ਹਾ ਮਹਿਂ ਸਭਿ ਹੀ ਕੋਇ। ਹਿੰਦੁਨਿ ਮਹਿਂ ਮਤਿਵੈਤ ਨ ਚਹੀਅਹਿ। ਕਰਹਿ ਧਰਮ ਦ੍ਰਿਢ ਤਿਨ ਕੋ, ਲਹੀਅਹਿ[5] ॥ ੨੭ ॥ ਤੁਰਕ ਦੀਨ ਮੈਂ ਜਬਿ ਅਸ ਆਵੈ। ਨੀਕੋ ਬਿਧਿ ਕਰਿ ਸ਼ਰ੍ਹਾ ਬਧਾਵੈ'। ਏਵ ਸ਼ਜ਼ਾਦੇ ਕੋ ਸਮੁਝਾਇ। 'ਜਨੋਂ ਕਨੋਂ ਦੀਨ ਬਿਖੈ ਇਸ ਲਯਾਇ' ॥ ੨੮ ॥ ਗਯੋ ਬਹਾਦਰ ਸ਼ਾਹ ਨਿਕੇਤੁ। ਬੋਲਿ ਲਿਯੋ[6] ਨੰਦਲਾਲ ਸਹੇਤ[7]। ਕਹੀ ਪਦਰ ਕੀ ਸਕਲ ਬਤਾਈ। 'ਭਈ ਬਿਪਰਜੈ ਮਹਾਂ ਬਡਾਈ ॥ ੨੯ ॥ ਕਹਯੋ-ਤੁਰਕ ਇਸ ਲੇਹੁ ਬਨਾਇ-। ਅਪਰ ਬਿਧਿਨਿ ਤੇ ਬਹੁ ਸਮੁਝਾਇ।ਮੋਰੋ ਜ਼ੋਰ ਔਰ ਨਹਿਂ ਕੋਊ। ਸੁਧਿ ਕਰਿ ਦੀਨਿ ਪਾਸ ਤਵ ਜੋਊ ॥ ੩੦ ॥ ਰਹਿਬੋ ਇਹਾਂ, ਪਲਾਇਨ ਕਰਿਬੋ। ਤੁਵ ਅਧੀਨ ਹੈ ਜਿਮ ਉਰ ਧਰਿਬੋ। ਮਿੱਤ੍ਰ ਜਾਨਿ ਮੈਂ ਦਯੋ ਬਤਾਇ। ਅਪਰ ਨ ਮੋ ਤੇ ਕੁਛ ਕਿਯ ਜਾਇ' ॥ ੩੧ ॥ ਸੁਨਿ ਨੰਦ ਲਾਲ ਸਲਾਮੀ ਭਯੋ[8]।ਮਿਲਯੋ ਦਰੋਗ਼ੇ ਸੋਂ ਹਿਤ ਕਿਯੋ।ਕਹਯੋ ਤਾਂਹਿ ਸੋਂ 'ਮੈਂ ਅਬਿ ਜਾਊਂ। ਗੁਰ ਬਿਨ ਓਟ ਅਪਰ ਨਹਿਂ ਪਾਊਂ ॥੩੨॥ਨਾਂਹਿ ਤ ਬਾਦੀ ਸ਼ਾਹੁ ਬਿਸਾਲਾ। ਸੁਨਹਿ ਗਹਾਇ ਲੇਹਿ ਤਤਕਾਲਾ। ਗੁਰ ਬਿਹੀਨ ਰਾਖਾ ਨਹਿਂ ਦੂਆ। ਜਿਸ ਕੀ ਸ਼ਰਨ ਪਰਯੋ, ਸਿਖ ਹੂਆ ॥ ੩੩ ॥ ਦੁਹੂੰ ਲੋਕ ਤੇ ਮੋਹਿ

---

[1]ਜ਼ਿਦ [ਅ:, ਸ਼ਿੱਦਤ=ਸਖਤੀ। ਪੰ:,ਜ਼ਿਦ]। [2]ਨੰਦ ਲਾਲ। [3]ਸੋ ਵੇਰ ਸ਼ਾਬਾਸ਼ ਹੈ। [4]ਪਾਤਸ਼ਾਹ ਨੇ ਕਿਹਾ। [5]ਤਿਨ੍ਹਾਂ ਦਾ ਧਰਮ ਪੱਕਾ ਕਰੇਗਾ ਇਹ ਜਾਣ। [6]ਬੁਲਾ ਲਿਆ। [7]ਪ੍ਰੇਮ ਨਾਲ। [8]ਸਲਾਮ ਕਰਨ ਵਾਲਾ ਹੋਇਆ ਭਾਵ ਵਿਦਾ ਹੋ ਗਿਆ।

ਬਚਾਵੈਂ। ਬਿਘਨ ਅਨੇਕ ਛੁਵਨਿ ਨਹਿ ਪਾਵੈਂ। ਹੁਤੋ ਮਹਾਂ ਮੇਲੀ ਤੂੰ ਮੇਰਾ। ਜਾਤਿ[1] ਮਿਲਨੋ ਕਰਿ ਪ੍ਰੇਮ ਘਨੇਰਾ'॥੩੪॥ਸੁਨਤਿ ਦਰੋਗਾ ਬਹੁ ਪਛੁਤਾਵਾ। ਕਹੈ 'ਮੋਹਿ ਲਿਹੁ ਸੰਗ ਰਲਾਵਾ। ਤੁਵ ਕਰੁਨਾ ਤੇ ਮਨ ਸੁਧ ਮੋਹੀ। ਤੁਵ ਕਰੁਨਾ ਤੇ ਸਭਿ ਸੁਖ ਹੋਹੀ ॥੩੫॥ ਅਪਨੋ ਮੁਰਸ਼ਿਦ ਤੋਹਿ ਪਛਾਨੋਂ। ਦਿਨ ਪ੍ਰਤਿ ਚਿਤ ਬਿਕਾਰ ਤੇ ਹਾਨੋਂ। ਨਿਤ ਖ਼ੁਦਾਇ ਕੋ ਸਿਮਰਨ ਕਰਤਾ॥ਅੰਤ ਸਹਾਇਕ ਹੋਹਿ[2], ਬਿਚਰਤਾ[3] ॥ ੩੬ ॥ ਨਿਜ ਗੁਰ ਸੰਗ ਮਿਲਾਵੋ ਮੋਹਿ। ਜਨਮ ਸਫਲ ਜਿਸ ਤੇ ਸਭਿ ਹੋਹਿ। ਮੈਂ ਨ ਚਹੌਂ ਇਸ ਪਾਪੀ ਪਾਸ ।ਪਰੀ ਸ਼ਰ੍ਹ ਗਰ ਜਿਸ ਕੋ ਫਾਸ ॥੩੭॥ ਲਗਨ ਬਿਸਾਲ ਅਗਾਰੀ ਮੋਰੇ[4]। ਅਰਪੌਂ ਤਨ ਮਨ ਗੁਰੂ ਅਗੋਰੇ। ਅਬਹਿ ਅਚਾਨਕ ਬਿਧਿ ਬਨਿ ਆਈ।ਤੋਹਿ ਸੰਗ ਹੁਇ ਮਿਲਿਨਿ ਤਹਾਂਈ[5] ॥੩੮॥ ਇਮ ਕਹਿ ਭਯੋ ਦਰੋਗਾ ਤਯਾਰ। ਹਿਤ ਕਰਿ ਪਹੁੰਚਨਿ ਗੁਰ ਦਰਬਾਰ।ਸੁੱਯਦ ਹੁਤੋ ਪ੍ਰੇਮ ਰੰਗ ਰਾਤਾ।ਮਗ ਖ਼ੁਦਾਇ ਕੋ ਮਿਲਿਬੋ ਜਾਤਾ[6] ॥ ੩੯ ॥ ਦਲ ਛੋਰਤਿ ਹੀ ਨਿਕਸੇ ਦੋਈ। ਸਤਿਗੁਰ ਦਰਸ਼ਨ ਚਿਤਵਤਿ ਸੋਈ।–ਕਬਹਿ ਮਿਲਹਿਂ ਹਮ ਹੋਹਿਂ ਨਿਹਾਲੂ। ਬੈਠਿ ਸਮੀਪੀ ਮੋਦ ਬਿਸਾਲੂ– ॥੪੦ ॥ ਮਗਿ ਮਹਿਂ ਸਤਿਗੁਰ ਕੇ ਗੁਨ ਕਹਿਤੇ। ਆਵਤਿ ਚਲੇ ਮਿਲਨਿ ਕੋ ਚਹਿਤੇ।ਜਾਗੇ ਜਿਨਕੋ ਭਾਗ ਬਿਲੰਦੇ।ਪਹੁੰਚਤਿ ਭੇ ਜਹਿਂ ਨਗਰ ਅਨੰਦੇ[7] ॥ ੪੧ ॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਨੰਦ ਲਾਲ' ਪ੍ਰਸੰਗ ਬਰਨਨੰ ਨਾਮ ਪੰਚ ਬਿੰਸਤੀ ਅੰਸੂ ॥ ੨੫ ॥

੨੬. [ਭਾਈ ਨੰਦਲਾਲ ਗੁਰੂ ਜੀ ਦੇ ਹਜ਼ੂਰ]।

ਦੋਹਰਾ॥ਆਇ ਮਿਲੇ ਸ੍ਰੀ ਗੁਰ ਨਿਕਟ,ਦੇਖਨੋ ਪ੍ਰੇਮ ਬਿਸਾਲ।ਪਰੇ ਚਰਨਕਰ ਜੋਰਿ ਕਰਿ ਲਖੇ ਸੁ ਪ੍ਰਭੂ ਕ੍ਰਿਪਾਲ॥੧॥ਦੋਹਰਾ॥ਨੰਦਲਾਲ ਨੇ ਭੇਟ ਚੜ੍ਹਾਈ। ਬੀਚ ਫਾਰਸੀ ਬੈਤ ਬਨਾਈ[8]।ਸਤਿਗੁਰ ਸਿਫਤ ਬ੍ਰਹਮ ਕੋ ਗਯਾਨ।ਜੁਗਤਿ ਉਕਤਿ ਬਹੁ ਰੀਤਿ ਬਖਾਨ॥੨। ਮੁਸਕਾਵਤਿ ਦਸਮੇ ਪਤਿਸ਼ਾਹੂ।ਕ੍ਰਿਪਾ ਕਰਤਿ ਬੂਝਤਿਭੇ ਤਾਹੂ।'ਆਨਹੋਂ ਕਹਾਂ ਸੁਨਾਵਹੁ ਪਯਾਰੇ।ਕਯਾ ਇਸ ਪੋਥੀ ਬੀਚ ਉਚਾਰੇ'॥੩॥ਕਿਤਿਕ ਬੈਤਨੰਦਲਾਲ ਸੁਨਾਈ।ਕਰੇ ਮਾਯਨੇ ਨੀਕਬਨਾਈ। 'ਕਰਨੋ ਬੰਦਗੀਨਾਮਾ ਮੋਹਿ। ਮਹਿਮਾ ਗਿਰ ਤੇ ਕਨ ਸਮ ਹੋਹਿ[9] ॥੪॥ਅਹੋ

---

[1]ਜਾਂਦਿਆਂ ਹੋਇਆਂ। [2]ਤੁਸੀਂ ਹੋਵੋਗੇ। [3]ਵਿਚਾਰਦਾ ਹਾਂ। [4]ਪਹਿਲੋਂ ਹੀ (ਗੁਰੂ ਚਰਨਾਂ ਦੀ) ਲਗਨ ਮੈਨੂੰ ਲੱਗੀ ਹੋਈ ਸੀ। [5]ਖੁਦਾ ਦੇ ਮਿਲਨ ਦੇ ਰਸਤੇ ਤੁਰਨ ਵਾਲਾ ਸੀ। (ਅ) ਖ਼ੁਦਾ ਦੇ ਰਸਤੇ ਤੁਰ ਪਿਆ। [6]ਅਨੰਦ ਪੁਰ। [7]ਭਾਵ ਜ਼ਿੰਦਗੀ ਨਾਮੇ ਤੋਂ ਹੈ। [8](ਇਸ ਵਿੱਚ) ਆਪਦੀ ਮਹਿਮਾ ਪਹਾੜ ਵਿੱਚੋਂ (ਇੱਕ) ਕਿਣਕਾ (ਵਰਣਨ ਕਰਨ) ਤੁੱਲ (ਵਰਣਨ) ਹੁੰਦੀ ਹੈ।

ਜਥਾ ਮਤਿ ਤਥਾ ਬਨਾਈ।ਕਰਿਬੋ ਹਿਤ ਬਾਨੀ ਸਫਲਾਈ[1]। ਗੁਨ ਸਮੁੰਦ੍ ਕੋ ਲਖੈ ਤੁਮਾਰੇ ? ਜਲ ਪਰੰਤੁ ਲੈ ਕਾਜੁ ਸੁਧਾਰੈ[2] ॥ ੫॥ ਕਰਹਿ ਸ਼ਨਾਨ ਆਦਿ, ਮਲ ਹਰੈ[3]। ਲਹੈ ਨ ਪਾਰ, ਜਥਾਮਤਿ ਰਰੈ[4]। ਦੀਨ ਬੰਧੁ ਨਿਜ ਬਿਰਦ ਸੰਭਾਰਹੁ। ਹਮ ਸੇ ਅਧਮ ਜੀਵ ਕੋ ਤਾਰਹੁ' ॥ ੬॥ ਸੁਨਿ ਸ੍ਰੀ ਸਤਿਗੁਰ ਕ੍ਰਿਪਾ ਨਿਧਾਨ।ਬਹੁ ਪ੍ਰਸੰਨ ਹ੍ਵੈ ਕਰਤਿ ਬਖਾਨ। 'ਰਚਨੋ ਬੰਦਗੀ ਨਾਮਾ ਜੋਇ। ਅਹੈ ਜ਼ਿੰਦਗੀ ਨਾਮਾ ਸੋਇ' ॥੭॥ ਕਰਨੋ ਸਰਾਹਨਿ 'ਨੀਕੋ ਬਨਨੋਂ। ਪਠਤਿ ਸੁਨਤਿ ਹਿਤ ਦਾਯਕ[5]' ਭਨਨੋਂ। ਮੀਰ ਦਰੋਗ਼ਾ ਸੱਯਦ ਸਾਹਿਬ। ਨੰਦਲਾਲ ਕੋ ਸਿੱਖ ਅਜਾਇਬ ॥ ੮ ॥ ਡੇਢ ਹਜ਼ਾਰ ਮੁਹਰ ਧਰਿ ਆਗੇ॥ਕਲਗ਼ੀਧਰ ਕੀ ਚਰਨੀ ਲਾਗੇ॥ਮਹਾਂ ਪ੍ਰੇਮ ਤੇ ਜਲ ਭਰਿ ਨੈਨ। ਮੁਖ ਤੇ ਨਹਿੰ ਨਿਕਸਤਿ ਕਛੁ ਬੈਨ॥੯॥ਦਰਸ਼ਨ ਕਰਤਿ ਅਮੀ ਜਨੁ ਪੀਵਤਿ। ਲੋਚਨ ਡੋਨੇ ਕਰਿ ਥਿਰ ਥੀਵਤਿ। ਭਯੋ ਮਗਨ ਮਨ ਦੇਖਤਿ ਰਹਨੋ। ਲਖਹਿ ਕਿ–ਤਨ ਖ਼ੁਦਾਇ ਮੈਂ ਲਹਨੋ[6]–॥ ੧੦ ॥ ਦਸ਼ਾ ਦੇਖਿ ਕਰਿ ਪਰਮ ਕ੍ਰਿਪਾਲ। ਬੋਲੇ ਮੁਸਕਾਵਤਿ ਤਿਸ ਕਾਲ। 'ਬੈਠਹੁ ਨਿਕਟ ਕਹਹੁ ਨਿਜ ਬਾਤੀ*। ਕਿਸ ਕੋ ਤੂੰ ਮੁਰੀਦ ਬੱਖਸ਼ਾਤੀ ?॥੧੧॥ ਕਿਸ ਮੁਰਸ਼ਿਦ[7] ਕੇ ਹੈਂ ਅਨੁਸਾਰੀ ? ਜਿਸਤੇ ਚਾਹਤਿ ਭਲੋ ਅਗਾਰੀ[8]। ਸੁਨਿ ਸੱਯਦ ਬੋਲਨੋ ਤਿਸ ਬੇਰਾ। 'ਨੰਦਲਾਲ ਹੈ ਇਹੁ ਗੁਰ ਮੇਰਾ[9]॥੧੨॥ਸਿਖ ਮੈਂ ਬਨਨੋਂ ਲਯੋ ਉਪਦੇਸ਼। ਜਿਸ ਤੇ ਹਤੇ ਕਲੇਸ਼ ਅਸ਼ੇਸ਼[7]।ਆਲਮ ਸਿੰਘ ਨਚਨਾ ਜਿਸ ਕਹੈਂ। ਤਬਹਿ ਸਮੀਪ ਗੁਰੂ ਕੇ ਅਹੈਂ[6] ॥ ੧੩ ॥ ਸੁਨਿ ਕਰਿ ਤਰਕ ਕਰਤਿ ਸੋ ਬੋਲਾ। 'ਐਸੋ ਬਾਕ ਨ ਕਹੀਐ ਹੌਲਾ। ਤੀਨ ਲੋਕ ਪਤਿ ਗੁਰ ਵਿਦਮਾਨੋ। ਸਿੱਖਨ ਕੋ ਤੁਮ ਗੁਰੂ ਬਖਾਨੋ॥੧੪॥ਕਹਨਿ ਹਜ਼ੂਰ ਨ ਇਹੁ ਅਧਿਕਾਰਾ। ਉਚਰਨਿ ਕੀਜੈ ਰਿਦੈ ਬਿਚਾਰਾ[10]। ਸੁਨਿ ਸੱਯਦ ਭ੍ਰੁਸ਼ਨ ਹ੍ਵੈ ਰਹਨੋ। ਸ੍ਰੀ ਸਤਿਗੁਰ ਤਿਸ ਕੋ[11] ਮਨ ਲਹਨੋ ॥੧੫॥ 'ਆਲਮ ਸਿੰਘ ! ਨ ਹਟਕ ਪ੍ਰਬੀਨਾ।ਨੰਦਲਾਲ ਕੋ ਗੁਰ ਪਦ ਦੀਨਾ।ਮੈਂ ਬਖਸ਼ੀਸ਼ਕੀਨਿ ਇਸ ਭਾਈਂ।

---

[1](ਆਪਣੀ) ਬਾਣੀ ਸਫਲ ਕਰਨ ਵਾਸਤੇ (ਰਚੀ ਹੈ । [2]ਤੁਹਾਡੇ ਸਮੁੰਦਰ ਵਤ (ਅਥਾਹ) ਗੁਣਾਂ ਨੂੰ ਕੌਣ ਲਖ ਸਕਦਾ ਹੈ ਪ੍ਰੰਤੂ (ਉਸ ਵਿੱਚੋਂ) ਜਲ ਮਾਤ੍ਰ ਲੈਕੇ ਕੰਮ ਸੁਆਰ ਲਈਦਾ ਹੈ । [3]ਮੈਲ ਦੂਰ ਕਰੇ । [4]ਜੈਸੀ ਮਤਿ ਹੈ ਤੈਸੇ ਕਹੇ ਹਨ (ਆਪ ਦੇ ਗੁਣ) । [5]ਸੁਖ ਦੇਣ ਵਾਲਾ । [6]ਡਿੱਠਾ ਹੈ । [7]ਗੁਰਮੁਖ । [8]ਗੁਰ ਤੋਂ ਅਤਲਬ ਮੁਰਸ਼ਿਦ ਹੈ । [9]ਸੀਗਾ । [10]ਰਿਦੇ ਵਿਚ ਵਿਚਾਰ ਕੇ ਕਹੋ । [11]ਭਾਵ ਦਰੋਗ਼ੇ ਦਾ । *ਪਾ:–ਰਖਹੁ ਨਿਜ ਥਾਤੀ ।

ਆਇ ਬਨੈ ਸਿਖ, ਸੋ ਸੁਖ ਪਾਈ ॥੧੬॥ ਨੰਦਲਾਲ ਨੇ ਮੋਕਉ ਜਾਨਜੋ। ਮੇਰੋ ਭਲੋ ਸਰੂਪ ਪਛਾਨਜੋ। ਯਾਂਤੇ ਇਸ ਕੋ ਗੁਰਪਦ[1] ਹੋਵਾ। ਭਗਤਿ ਗਯਾਨ ਕੋ ਰਸ ਇਨ ਜੋਵਾ[2] ॥ ੧੭ ॥ ਸਤਿਗੁਰ ਮੇਹਰ ਨਦਰ ਕੀ ਧਾਰੈ। ਅਨਿਕ ਗੁਰੂ ਕਰਿ ਜਗ ਬਿਸਤਾਰੈ[3]। ਆਲਮ ਸਿੰਘ ਸੋਂ ਕਰਜੋ ਬਖਾਨ:- [4]ਮੀਰ ਸੁ ਬਡੇ ਮਰਾਤਬ ਦਾਨ[5] ॥੧੮॥ [6]ਪ੍ਰੇਮੀ ਮਗ ਖ਼ੁਦਾਇ ਕੋ ਅਹੈ।ਨੰਦ ਲਾਲ ਤੇ ਸਿੱਖਜਾ ਲਹੈ। ਮੀਰ ਮਰਾਤਬਦਾਨ ਸੁਜਾਨਾ। ਪਾਤਸ਼ਾਹਿ ਕੇ ਨਿਕਟ ਮਹਾਨਾ[7] ॥੧੯॥ ਤੂੰ ਮੁਖ ਮੋਟੀ ਬਾਤ ਪ੍ਰਕਾਸ਼। ਖਰੋ ਕਰਤਿ ਹੈਂ ਹਾਸ ਬਿਲਾਸ[8]। ਇਮ ਕਹਿ ਗੁਰੂ ਕ੍ਰਿਪਾ ਬਹੁ ਕਰੀ। ਪ੍ਰੇਮਾਭਗਤਿ ਰਿਦੈ ਤਿਸ ਧਰੀ ॥ ੨੦ ॥ ਭਯੋ ਨਿਹਾਲ ਪਾਇ ਗੁਰ ਕਰੁਨਾ। ਸੈਕਟ ਹਰਜੋ ਜਨਮ ਅਰੁ ਮਰਨਾ। ਨੰਦਲਾਲ ਗੁਰ ਕੇ ਢਿਗ ਰਹੈ। ਬ੍ਰਹਮਗਯਾਨ ਮਹਿੰ ਨਿਸ਼ਚੈ ਲਹੈ ॥੨੧॥ ਧਨ ਅਪਨੋ ਸੰਤਨਿ ਕੋ ਦੇਵੈ।ਗੁਰ ਸਿੱਖਨ ਕੋ ਹਿਤ ਕਰਿ ਸੇਵੈ। ਬਿਦਾ ਹੋਇ ਕਬਿ ਘਰ ਕੋ ਜਾਇ। ਧਰਤ ਧਯਾਨ ਉਰ ਬਿਖੈ ਬਸਾਇ[9] ॥੨੨॥ ਬਹੁਰ ਨਿਕਟ ਰਹਿਬੇ ਕੋ ਆਵੈ। ਦਰਬ ਬਿਸਾਲ ਅਕੋਰ ਚਢਾਵੈ।ਇਸੇ ਬਹਾਦਰ ਸ਼ਾਹ ਚਿਤਾਰੈ। ਬਡਾ ਵਲੀ* ਬਹੁ ਸਤੁਤਿ ਉਚਾਰੈ ॥੨੩॥ਇਸ ਤੇ ਸੁਨਿ ਕਰਿਕੈ ਉਪਦੇਸ਼ਾ।ਗੁਰ ਕੀ ਮਹਿੰਮਾ ਲਖਹਿ ਵਿਸ਼ੇਸ਼ਾ। ਮਹਾਂ ਸ਼ਰੀਯਨ[10] ਤੇ ਡਰਪਾਵੈ। ਪਦਰ ਤ੍ਰਾਸ[11] ਕੋ ਰਿਦੈ ਬਸਾਵੈ ॥ ੨੪ ॥ ਨਹਿੰ ਮਿਲਿ ਸਕਹਿ ਜਾਨਿ ਇਸ ਕਾਰਨ[12]। ਰਿਦੈ ਲਖਹਿ-ਗੁਰ ਕਰਹਿੰ

---

[1]ਗੁਰਮੁਖ ਪਦ ਅਰਥਾਤ ਮੁਰਸ਼ਿਦ ਹੋਣ ਦਾ ਰੁਤਬਾ ਇਸ ਦਾ ਭਾਵ ਹੈ, 'ਗੁਰ ਅਵਤਾਰ' ਤੋਂ ਭਾਵ ਨਹੀਂ ਹੈ, ਜਿਵੇਂ ਪਹਿਲੇ ਸਤਿਗੁਰ ਮੰਜੀਆਂ ਬਖਸ਼ਦੇ ਸਨ ਜੋ ਗੁਰਗਾਦੀ ਦੇ ਤਾਬਿਆ ਹੁੰਦੇ ਸਨ ਤਿਵੇਂ ਇਹ ਪਦ ਹੈ। [2]ਗੁਰੂ ਜੀ (ਜਿਨ੍ਹਾਂ ਪਰ) ਮਿਹਰ ਦੀ ਨਿਗਾਹ ਧਾਰਨ ਅਨੇਕਾਂ ਗੁਰੂ (ਗੁਰਮੁਖ) ਕਰਕੇ ਜਗਤ ਵਿਚ ਫੈਲਾ ਦੇਣ। [3](ਇਹ ਦਰੋਗਾ ਜੀ) ਮੀਰ (=ਸੱਯਦ ਹਨ ਤੇ) ਵੱਡੇ ਰਤਬੇ ਵਾਲੇ (ਫਕੀਰ) ਹਨ। [4](ਹਾਂ) ਰੱਬ ਦੇ ਰਸਤੇ ਦਾ ਪ੍ਰੇਮੀ ਹੈ ਤੇ ਨੰਦ ਲਾਲ ਤੋਂ ਸਿਖਿਆ ਲੈਂਦਾ ਹੈ, (ਫਿਰ ਦੁਨੀਆਂ ਵਿਚ) ਮੀਰ (ਦਰੋਗਾ ਹੈ, ਇਹ) ਸੁਜਾਨ ਹੈ ਤੇ ਮਰਤਬੇ ਵਾਲਾ ਹੈ, ਪਾਤਸ਼ਾਹ ਦੇ ਬੜਾ ਨੇੜੇ ਰਹਿਣ ਵਾਲਾ ਹੈ। ਭਾਵ ਦੀਨ ਤੇ ਦੁਨੀਆਂ ਵਿਚ ਸਤਿਕਾਰ ਜੋਗ ਹੈ [ਮੀਰ=ਸਰਦਾਰ। ਹਾਕਮ। ਸੱਯਦਾਂ ਦਾ ਖਿਤ ਬ। ਮਰਾਤਬ ਦਾਨ=ਸ਼ਰੀਅਤ, ਤ੍ਰੀਕਤ, ਮਾਰਫਤ, ਹਕੀਕਤ ਚੌਹਾਂ ਦੀ ਸਮਝ ਵਾਲਾ, ਜੋ ਹਕੀਕਤ ਵਿਚ ਜਾ ਟਿਕੇ]। [5]ਰਿਦੇ ਵਿਚ ਵਸਾ ਕੇ ਧਿਆਨ। [6]ਰੱਬ ਦੇ ਨਿਕਟ ਵਰਤੀ, ਸੈਂਡ [ਅ:, ਵਲੀ]। [7]ਸ਼ਰਾ ਵਿਚ ਜੋ ਬੜੇ ਹਠ ਧਾਰੀ ਹੋਣ। [8]ਪਿਉ ਦੇ ਡਰ ਨੂੰ। [9]ਇਸ ਕਾਰਨ ਨੂੰ ਜਾਣਕੇ ਮਿਲ ਨਹੀਂ ਸਕਦਾ।

*ਪਾ:-ਬਲੀ।

ਉਧਾਰਨ--। ਬੀਚ ਅਨੰਦਪੁਰ ਬਡੇ ਅਨੰਦ। ਮਿਲੇ ਆਨਿ ਗਨ ਸਿੱਖ ਬਿਲੰਦ ॥੨੫॥ ਸਭਿ ਡੇਰਨਿ ਮਹਿੰ[1] ਲੰਗਰ ਹੋਇ। ਭੂਖਾ ਰਹਨਿ ਨ ਪਾਵੈ ਕੋਇ। ਭਈ ਗੁਰੂ ਢਿਗ ਇਕ ਦਿਨ ਚਰਚਾ। ਹਿਤ ਦੇਗ਼ਨਿ ਕੋ ਸਭਿ ਧਨ ਖਰਚਾ ॥੨੬॥ ਨਿਜ ਨਿਜ ਡੇਰੇ ਸਗਰੇ ਕਰਿਹੀਂ। ਭਾਉ ਭਗਤਿ ਕੋ ਨੀਕੇ ਧਰਿਹੀਂ। ਭਲੇ ਭਲੇ ਸਿਖ ਕਰਹਿੰ ਬਖਾਨ। 'ਗੁਰ ਜੀ ਲੰਗਰ ਹੋਹਿ ਮਹਾਨ' ॥ ੨੭ ॥ ਕਲਗ਼ੀਧਰ ਕਹਿੰ 'ਕਰਹਿੰ ਸੁ ਆਛੇ'। ਤਊ ਆਪ ਦੇਖੈਂ ਉਰ ਬਾਂਛੇ। ਬੀਤ ਗਏ ਕੇਤਿਕ ਦਿਨ ਪਾਛੇ। ਅਪਰ ਬੇਸ ਨਿਜ ਤਨ ਮੈਂ ਕਾਛੇ[2] ॥ ੨੮ ॥ ਜਿਸ ਤੇ ਜਾਨ ਸਕਹਿ ਨਹਿੰ ਕੋਏ। ਇਸ ਪ੍ਰਕਾਰ ਕੋ ਸ਼੍ਰੀ ਪ੍ਰਭੁ ਹੋਏ। ਸਿੱਖਨ ਕੇ ਡੇਰੇ ਜਬਿ ਗਏ।'ਦਿਉ ਅਹਾਰ ਮੋਕਉ ਛੁਧ ਭਏ' ॥ ੨੯ ॥ 'ਕਿਤਿਕ ਕਾਲ ਮਹਿੰ ਹੋਵਹਿ ਤਯਾਰ। ਬੈਠਹੁ ਬਨਿ ਹੈ ਲੇਹੁ ਅਹਾਰ'। ਅਪਰ ਸਿੱਖ ਕੇ ਪਹੁੰਚੇ ਜਾਇ। ਜਾਚਯੋ ਅਪਨੀ ਛੁਧਾ ਜਨਾਇ ॥੩੦॥ਬੋਲਯੋ 'ਸੂਪ ਹੋਨਿ ਕੀ ਦੇਰ'[3]।ਭੋਜਨ ਲੇਹੁ ਆਨ ਕਰਿ ਫੇਰ'। ਤਿਸ ਤੇ ਸੁਨਿ ਤੀਸਰ ਕੇ ਗਏ।'ਦਿਹੁ ਅਹਾਰ ਕੋ' ਜਾਚਤਿ ਭਏ ॥੩੧॥ ਸੋ ਕਹਿ 'ਪਛਨੋ ਰਹਿਓ ਅਨੰਦ।ਲੀਜਹਿ ਫੇਰ ਠਹਿਰ ਇਕ ਬਿੰਦ[4]'। ਪੁਨ ਤਿਸ ਤੇ ਆਗੇ ਚਲਿ ਖਰੇ।ਤਿਸੀ ਪ੍ਰਕਾਰ ਜਾਚਿਬੋ ਕਰੇ ॥੩੨॥ ਕਹਯੋ 'ਬੈਠਿ ਸੰਗਤਿ ਨਹਿੰ ਆਈ।ਮਿਲਹਿੰ ਸਕਲ ਪੁਨ ਲੀਜੋ ਖਾਈ'। ਫਿਰੇ ਬਹੁਤ ਥਲ ਹਾਥ ਨ ਆਯੋ। ਡੋਲਤਿ ਘਰ ਘਰ ਗੁਰ ਅਕੁਲਾਯੋ ॥ ੩੩ ॥ ਉਪਜਯੋ ਕ੍ਰੋਧ* ਜੁ ਫਿਰੇ ਬਿਸਾਲ। ਚਲਿ ਆਏ ਪੁਨ ਜਹਿੰ ਨੰਦਲਾਲ। ਸਿੱਖਨ ਸਰੂਪ ਦੇਖਿ ਕਰਿ ਭਾਈ। ਨਿਕਟ ਹੋਇ ਕਰਿ ਗ੍ਰੀਵ ਨਿਵਾਈ ॥ ੩੪ ॥ ਬੂਝਨ 'ਕਿਸ ਕਾਰਜ ਕੋ ਆਏ ?' ਗੁਰ ਬਚ ਕਹਯੋ 'ਛੁਧਾ ਅਕੁਲਾਏ'। ਸੁਨਤਿ ਗਯੋ ਲੰਗਰ ਮੈਂ ਧਾਇ। ਭੋਜਨ ਮਾਤ੍ਰ[5] ਸੁ ਲੀਨਿ ਉਚਾਇ ॥ ੩੫ ॥ ਗ੍ਰੀਧਯੋ ਆਟਾ ਭੀਗੀ ਦਾਲ। ਲੋਨ ਘੀਯ ਲੇ ਸਮਧਾ ਨਾਲ। ਆਨਿ ਸਿੱਖ ਕੇ ਆਗੇ ਧਰੀ। ਬਹੁਰ ਖਰੇ ਹੁਇ ਬਿਨਤੀ ਕਰੀ ॥ ੩੬ ॥ 'ਲੇਹੁ ਅਬੈ ਇਹ ਹਾਜ਼ਰ ਅਹੈ। ਅਪਰ ਤਯਾਰ ਹੋਵਤਿ ਜੇ ਬਹੈ[6]। ਅਭਿਲਾਖਤਿ ਕੀਜਹਿ ਤਜਿ

[1]ਭਾਵ ਸਿੱਖਾਂ ਦੇ ਡੇਰਿਆਂ ਵਿੱਚ। [2]ਪਹਿਨ ਕੇ। [3]ਕੁਝਕੁ ਦੇਰ ਹੈ ਸਲੂਣੇ ਵਿਚ ਯਾ ਰਸੋਈ ਵਿਚ। [4]ਥੋੜਾ ਜਿਹਾ, ਬਿੰਦ ਭਰ। [5]ਛਕਣੇ ਜੋਗਾ ਭੋਜਨ। [6]ਜੇ ਬੈਠ ਜਾਓ ਤਾਂ।

*ਇਹ ਜੋ ਸਾਂਗ ਹੈ ਇਸ ਵੇਲੇ ਗੁੱਸਾ ਕਰਨਾ ਉਸ ਸਾਂਗ ਦਾ ਧਰਮ ਹੈ। ਇਹ ਗਲ ਅੰਕ ੪੧ ਤੋਂ ਸਹੀ ਹੋ ਜਾਂਦੀ ਹੈ।

ਖੇਦ[੧]। ਹਟੇ ਹਰਖ ਧਰਿ ਗੁਰੂ ਅਭੇਦ[੨] ॥੩੭॥ ਸੋ ਲੇ ਕਰਿ ਨਿਜ ਨਿਕਟ ਰਖਾਏ। ਸੋ ਸਰੂਪ ਸਤਿਗੁਰ ਪਲਟਾਏ। ਪਹਿਰੇ ਭੂਖਨ ਬਸਤ੍ਰ ਬਿਸਾਲ। ਸਭਾ ਆਨਿ ਬੈਠੇ ਤਿਸ ਕਾਲ ॥ ੩੮॥ ਪੁਨ ਚਰਚਾ ਬਿਚ ਸਭਾ ਚਲਾਈ। ਆਪ ਆਪਨੀ ਦੇਗ਼ ਬਤਾਈ। 'ਇਤੋ ਅੰਨ ਲੰਗਰ ਹੁਇ ਤਯਾਰ। ਸਿਖ ਸੰਗਤਿ ਸਭਿ ਕਰਹਿਂ ਅਹਾਰ'॥੩੯॥ਸੁਨਿ ਕਲਗ਼ੀਧਰ ਸਭਿ ਬਿਦਤਾਈ। 'ਬਿਚਰੇ ਹਮ ਭੋਰਨਿ ਸਮੁਦਾਈ। ਕਿਨਹੂੰ ਕਹਯੋ ਕੁਛ ਦੇਰ ਸੁਨਾਵੈ[੩]। ਅੰਨ ਸਿੱਧ ਨਹਿਂ[੪], ਅਨਤਹਿ ਲਯਾਵੈ[੫] ॥ ੪੦ ॥ ਸਭਿ ਸਿੱਖਨ ਕੋ ਛੁਧਾ ਜਨਾਈ।ਕਿਸ ਕੋ ਬੈਠਿ ਨ ਕੁਛ ਮੁਖ ਪਾਈ।ਪੁਨ ਹਮ ਨੰਦ ਲਾਲ ਕੋ ਗਏ। ਛੁਧਾ ਬਿਸਾਲ ਜਨਾਵਤਿ ਭਏ ॥ ੪੧ ॥ ਸੁਨਤਿ ਪੇਮ ਕਰਿ ਲੰਗਰ ਗਯੋ। ਤਹਿਂ ਤੇ ਆਨਿ ਦੇਤਿ ਇਹ ਭਯੋ'। ਸਭਿ ਸਿੱਖਨ ਕੋ ਸੋ ਦਿਖਲਾਯੋ। 'ਇਹੁ ਜੋ ਅੰਨ ਜਾਚ ਕਰਿ ਲਯਾਯੋ ॥੪੨॥ ਨੰਦਲਾਲ ਭਾ ਹਮਰੋ ਦਾਤਾ। ਭਗਤਿ ਭਾਉ ਸੰਤਨ ਮਨ ਰਾਤਾ। ਛੁਧਿਤਿ ਨ ਦੇਖ ਸਕਹਿ ਚਿਰਭਾਰੋ[੬]। ਦੇਗ਼ ਕਰਤਿ ਸੋਈ ਮਮ ਪਯਾਰੋ ॥ ੪੩ ॥ ਸਿਖ ਕੋ ਦੇਖਹਿ ਛੁਧਾ ਬਿਸਾਲਾ। ਤਿਸਹਿ ਬਤਾਵਹਿ ਨਹਿਂ ਚਿਰਕਾਲਾ[੭]। ਜਸੋਂ ਕਸੋਂ ਕਰਿ ਪੋਖਨ ਕੋ ਕਰੈ।ਸੋ ਸਿਖ ਮੋਹਿ ਪ੍ਰਸੰਨਤਾ ਧਰੈ ॥੪੪॥ ਅੰਨ ਦਾਨ ਸਮ ਨਾਂਹਿਨ ਅੰਨ[੮]।ਛੁਧਿਤ ਪਿਖਤਿ ਹੀ ਦੈ ਨਰ ਧੰਨ।ਅੰਨਦਾਨ ਨਹਿ ਸਮੋਂ ਬਿਚਾਰੈ।ਰੈਨ ਕਿਧੌਂ ਦਿਨ ਸੀਝ ਸਕਾਰੈ ॥ ੪੫ ॥ ਪੂੰਨਯੋ ਦਰਸ ਆਦਿ ਜੋ ਪਰਬ। ਨਹਿੰਨ ਪ੍ਰਤੀਖਹਿ ਤਯਾਗਹਿ ਸਰਬ। ਪਾਤ੍ਰ ਅਪਾਤ੍ਰ ਨ ਹੇਰਤਿ ਕੋਇ। ਊਚ ਨੀਚ ਕੈਸੋ ਨਰ ਹੋਇ ॥ ੪੬ ॥ ਦੇਖਤਿ ਛੁਧਿਤਿ ਅੰਨ ਕੌ ਦੇਯ। ਸਕਲ ਦਾਨ ਤੇ ਫਲ ਅਧਿਕੇਯ। ਮਮ ਸਿਖ ਪਿਯਾਰੋ ਦੇਗ਼[੯] ਜੁ ਕਰੈ। ਛੁਧਤਿ ਨਰਨ ਕੀ ਛੁਧਾ ਸੁ ਹਰੈ ॥ ੪੭ ॥ ਸਭਿ ਦਾਨਨ ਤੇ ਉੱਤਮ ਦਾਨ। ਜਿਸ ਕੇ ਦਿਏ ਬਚਤਿ ਹੈਂ ਪ੍ਰਾਨ। ਯਾਂਤੇ ਇਸ ਸਮਾਨ ਨਹਿਂ ਆਨ। ਲੇਹੁ ਮਹਾਂ ਫਲ ਸਿੱਖ ਸੁਜਾਨ'॥ ੪੮ ॥ ਸ਼੍ਰੀ ਮੁਖ ਤੇ ਮਹਿੰਮਾ ਸੁਨਿ ਐਸੇ। ਭਏ ਸੁਚੇਤ ਸਿੱਖ ਜੇ ਬੈਸੇ। ਭਾਉ-

[੧]ਜੋ ਚੰਗਾ ਲਗੇ ਸੋ ਕਰ ਲਓ ਜੇ ਖੇਦ ਨ ਰਹੈ, ਭਾਵ ਜੇ ਹਾਜ਼ਰ ਲੈਣਾ ਹੈ ਤਾਂ ਭਿੱਜੀ ਹੋਈ ਦਾਲ, ਗੁੱਧਾ ਆਟਾ ਆਦਿਕ ਹਾਜ਼ਰ ਹਨ ਪਰ ਜੇ ਬੈਠ ਸਕਦੇ ਹੋ ਤਾਂ ਤਿਆਰ ਭੋਜਨ ਲੈ ਲੈਣਾ, ਜਿਸ ਗਲ ਵਿਚ ਖੇਦ ਨਾ ਹੋਵੇ ਸੋ ਕਰ ਲਓ। [੨]ਜਿਨ੍ਹਾਂ ਦਾ ਭੇਦ ਨਾ ਪਾਇਆ ਜਾ ਸਕੇ। [੩]ਕਿਸੇ ਨੇ ਕਹਿਕੇ ਕੁਛ ਦੇਰ ਸੁਣਾਈ। [੪]ਪੱਕਾ ਯਾ ਤਿਆਰ ਨਹੀਂ। [੫]ਹੋਰ ਥਾਂ ਤੋਂ ਲੈ ਲਓ। (ਅ) (ਅਸਾਂ ਸੋਚਿਆ ਕਿ) ਹੋਰ ਥੋਂ ਲਿਆਈਏ। [੬]ਬਹੁਤਾ ਚਿਰ। [੭]ਤਿਸ ਨੂੰ ਭੋਜਨ ਤਿਆਰੀ ਵਿਚ ਦੇਰੀ ਨਾ ਦੱਸੇ। [੮]ਹੋਰ (ਦਾਨ) ਨਹੀਂ। [੯]ਲੰਗਰ।

ਭਗਤਿ ਕੋ ਹਿਰਦੈ ਧਾਰਾ। ਚਹਿੰ ਪ੍ਰਸੰਨਤਾ ਗੁਰੂ ਉਦਾਰਾ॥੪੯।ਦੇਗ਼ ਬਿਖੈ ਜਬਿ ਕੋ ਚਲਿ ਆਵੈ। ਬਿਨਾ ਦੇਰ ਤਤਕਾਲ ਛਕਾਵੈਂ। ਛੁਧਤਿ ਨ ਰਹਹਿ ਪਰਨ ਕੋ ਧਾਰਾ[1]। ਮਹਾਂ ਦਾਨ ਕੋ ਸੁਫਲ ਬਿਚਾਰਾ ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਲੰਗਰ' ਪ੍ਰਸੰਗ ਬਰਨਨੰ ਨਾਮ ਖਟ ਬਿੰਸਤੀ ਅੰਸੂ ॥੨੬ ॥

੨੭. [ਭਾਈ ਨੰਦਲਾਲ ਜੀ। ਹੋਲੀ]।

ਦੋਹਰਾ ॥ ਗਈ ਸੀਤ ਰੁਤ ਜਗਤ ਤੇ ਆਯੋ ਫਾਗਨ ਮਾਸ। ਹੋਤਿ ਹਰਖ ਨਾਰੀ ਨਰਨਿ ਕਰਤੇ ਹਾਸ ਬਿਲਾਸ ॥ ੧ ॥ ਸ੍ਰੈਯਾ ॥ ਦੇਖਿ ਅਜਾਇਬ ਕੌ ਰੁਤ ਫਾਗਨ ਸਾਹਿਬ ਆਇਸੁ ਆਪ ਉਚਾਰੀ। ਕੋਸ਼ਪ ਕੋ ਬੁਲਵਾਇ ਹਦੂਰ ਕਹਯੋ: 'ਸਭਿ ਕੀਜੀਐ ਫਾਗ[2] ਕੀ ਤਯਾਰੀ'। ਔਰ ਕਹਯੋ ਸਭਿ ਸਿੱਖਨ ਸੰਗ'ਜਥਾ ਸ਼ਕਤੀ ਕਰਿ ਸੌਜਨਿ ਸਾਰੀ[3]।ਲਾਲ ਗੁਲਾਲ ਬਿਸਾਲ ਅੰਬੀਰਨਿ, ਰੰਗ ਨਿਕਾਰ ਅਨੇਕ ਪ੍ਰਕਾਰੀ'॥੨॥ਰੰਗ ਪਤੰਗ ਸੁਰੰਗ ਕਿਯੋ ਬਹੁ,ਕਿੰਸਕ ਫੂਲਨਿ ਪੀਤ ਨਿਕਾਰਾ[4]। ਡਾਰਿਮਹਾਂ ਖੁਸ਼ਬੋਇ ਮਝਾਰ, ਪਰੈ ਜਬਿ ਚੀਰ,ਉਠੈ ਮਹਿਕਾਰਾ।ਸਿੱਖਨਨਿ ਕੀਨਿ ਮਹਾਂ ਧਨ ਦੇ ਕਰਿ ਆਪਨੇ ਆਪਨੇ ਥਾਨ ਸ਼ੁਧਾਰਾ। 'ਆਪ ਗੁਰੂ ਅਬਿਕੋ[5] ਅਨੁਰਾਗਤਿ ਖੇਲਹਿੰਗੇ ਸੁਭ ਫ਼ਾਗ ਉਦਾਰਾ' ॥੩॥ਬ੍ਰਿੰਦ ਭਏ ਸਿਖ ਸੰਗਤਿ ਆਇ ਅਨੰਦਬਿਲੰਦ ਗੁਰੂ ਦਰਬਾਰਾ। ਲੰਗਰ ਹੋਤਿ ਅਤੋਟ ਜਹਾਂ ਕਹਿੰ ਜੋ ਜਿਹ ਚਾਹਤਿ ਖਾਇ ਅਹਾਰਾ।ਭੂਰ ਮਿਲੇ ਚਹੁੰਕੋਦ ਤੇ ਮੋਦਤਿ ਆਵਤਿਹੈਂ ਮਿਲਿ ਟੋਲ ਹਜ਼ਾਰਾ। ਭੀਰ ਭਈ ਭਰਪੂਰ ਭਯੋ ਪੁਰਿ ਭਾਉ ਭਰੇ ਭਲ ਭਾਗ ਲਿਲਾਰਾ॥੪॥ਤਾਲ, ਰਬਾਬ, ਪਖਾਵਜ ਕੇ ਬਹੁ ਬਾਦਤਿ ਬਾਜਤਿ ਹੈਂ ਧੁਨਿ ਭਾਰੀ। ਗਾਵਤਿ ਰਾਗ਼ਨਿ ਰਾਗਨੀਕੋ ਜਨ ਆਇਖਰੇ ਨਿਜਮੂਰਤ ਧਾਰੀ।ਜਨੋਂ ਸੁਰਲੋਕਬਿਖੈ ਸੁਰ ਮੋਦਤਿ ਆਪਸ ਮੈਂ ਮਿਲਿਕੈ ਹਿਤਕਾਰੀ। ਤਨੋਂ ਸਿਖ ਸੰਗਤਿ ਪੰਕਤਿ ਕੋ ਕਰਿ, ਹੋਰਿ ਗੁਰੂ ਹਰਖੈਂ ਉਰ ਭਾਰੀ ॥ ੫ ॥ ਬਾਜਤਿ ਹੈਂ ਸਿੰਘ ਪੌਰ ਕੇ ਠੌਰਨਿ,ਨੌਬਤ ਸ਼ੁੰਨ ਅਨੰਦ ਉਪਾਵੈਂ।ਝੰਡੇ ਉਚੇਰੇ ਖਰੇ ਬਹੁ ਝੂਲਤਿ,ਧੌਂਸੇ ਧੁੰਕਾਰਤਿ ਨਾਦ ਉਠਾਵੈਂ। ਹੋਤਿ ਉਛਾਹ ਜਹਾਂ ਕਹਿੰ ਡੋਲਤਿ ਬੋਲਤਿ ਹੈਂ ਜੈਕਾਰ ਸੁਨਾਵੈਂ।ਮੇਲ ਸਕੇਲ ਭਯੋਰੰਗ ਮੇਲਤਿ[6]ਭੀਰ ਧਕੇਲਤਿ ਪੇਲ-

[1]ਨੇਮ ਧਾਰਿਆ। [2]ਹੋਲੀ। [3]ਸਾਰੀ ਸਮੱਗ੍ਰੀ (ਇਕੱਠੀ) ਕਰੋ। [4]ਵਕਮ ਵਿੱਚੋਂ ਸੁਹਣਾ (ਲਾਲ) ਰੰਗ ਤਿਆਰ ਕੀਤਾ ਤੇ ਕੇਸੂ ਫੁਲਾਂ ਨੂੰ (ਭਿਉਂਕੇ) ਵਿਚੋਂ ਪੀਲਾ ਰੰਗ ਕੱਢਿਆ। [5]ਅੱਤਕਾਂ। [6]ਮੇਲਾ ਇਕੱਠਾ ਹੋਇਆ ਤੇ ਰੰਗ ਪਾਉਂਦੇ ਹਨ।

ਤਿ ਜਾਵੈਂ ॥ ੬॥ [1]ਫੇਟਨ ਕੋ ਭਰਿਕੈ ਸਭਿ ਆਪ ਅੰਬੀਰ ਗੁਲਾਲ ਕੋ ਡਾ-
ਰਤਿ ਹੈਂ[2]। ਹਾਥਨਿ ਮੈਂ ਪਿਚਕਾਰੀ ਭਰੇ ਬਹੁ ਊਪਰ ਗੋਰ ਨ੍ਵਾਲਤਿ ਹੈਂ[3]।
ਪੀਤ ਭਏ, ਬਹੁ[4] ਅੰਬਰ ਲਾਲ ਬਿਸਾਲ ਸੁ ਬੰਗ ਤੇ ਚਾਲਤਿ ਹੈਂ। ਏਕ
ਨਿਹਾਲਤਿ ਹੈਂ[5] ਇਕ ਭਾਲਤਿ[6],ਏਕ ਸੰਭਾਲ ਉਤਾਲਤਿ ਹੈਂ[7]॥੭॥ਕਵਿੱਤ॥
ਸ੍ਰੀ ਗੁਬਿੰਦਸਿੰਘ ਕਰਿ ਹੋਰੀ ਕੋ ਬਿਲੰਦ ਸਾਜ ਹਾਥ ਪਿਚਕਾਰੀ ਸਭਿਪ੍ਹੈਨ
ਭਰਿ ਲੀਨਿਓ। ਭਲੇ ਭਲੇ ਸਿੱਖ ਆਇ ਧਾਰਤਿ ਭਗਤਿ ਭਾਇ ਪ੍ਰਿਥਮ
ਗੁਰੂ ਕੋ ਪਾਇ ਬੰਦਨਾ ਕੋ ਕੀਨਿਓ। ਉਡਯੋ ਏਕ ਬਾਰ ਹੀ ਗੁਲਾਲ ਲਾਲ
ਘਟਾ ਮਾਨੋ ਰੈਗਨਿ ਕੀ ਬੂੰਦ ਬਰਖਤਿ ਇਮ ਚੀਨਿਓ। ਰੈਗਦਾਰੁ ਅੰਬਰ
ਕੈ ਰੈਗਦਾਰ ਅੰਬਰਕੈ ਮੂਠ ਭਰਿ ਮਾਰੈਂ, ਰੈਗ ਡਾਰਤਿ ਨਵੀਨਿਓ[8]*
॥ ੮ ॥ ਸ੍ਰੈਯਾ ॥ ਬਿੰਦੁ ਗੁਲਾਲ ਅੰਬੀਰ ਉਡੈ, ਗਹਿ ਕੇਸਰ ਕੀ ਗਿਰਵੈਂ[9]
ਪਿਚਕਾਰੀ। ਸੰਗਤਿ ਸ੍ਰੀ ਗੁਰ ਪੈ ਅਲਤਾ ਕਰ ਕੈ ਭਰਿ ਡਾਰਤਿ[10] ਪੂਰਥ
ਵਾਰੀ[10]। ਆਪਸ ਮੈਂ ਪੁਨ ਗੋਰਤਿ ਹੈਂ ਪਟ ਲਾਲ ਭਏ ਸਭਿ ਕੇ ਇਕ-
ਸਾਰੀ। 'ਧੰਨ ਗੁਰੂ ਸਿਖ ਕੀਨਿ ਨਿਹਾਲ, ਕ੍ਰਿਪਾਲ ਬਿਸਾਲ' ਸੁਨਾਇ
ਉਚਾਰੀ[11]॥੯॥ਕਵਿੱਤ॥ਬਾਦਰ ਗੁਲਾਲ ਕੋ ਕਰਤਿ ਜਾਤਿ ਚਲੇ ਗੁਰ,ਸੰਗਤਿ
ਮੈਂ ਧੂੰਮ ਪਈ–ਫਾਗ ਬਡੇ ਖੇਲਤੇ–।ਘੇਰਿ ਘੇਰਿ ਬਦਨਪੈ ਗੋਰਿ ਗੋਰਿ ਫੇਰ
ਫੇਰ,ਹੋਰਿ ਹੋਰਿ ਹਰਖਤਿ ਨੇਰੇ ਹੁਇ ਮੇਲ ਤੇ।ਉਠੈ ਮਹਿਕਾਰ ਰੀਧ ਪਾਈ

---

[1]ਭਾਵ ਲੱਕ ਨਾਲ ਬੱਧੇ ਥੈਲੇ ਨੂੰ ਗੁਲਾਲ ਨਾਲ ਭਰਕੇ ਉਸ ਵਿੱਚੋਂ ਮੁੱਠਾਂ ਭਰ ਭਰਕੇ ਦੂਜਿਆਂ ਤੇ ਪਾਉਂਦੇ ਹਨ [ਹਿੰਦੀ, ਫੇਂਟ=ਲੱਕ ਦਾ ਘੇਰਾ] ਜਿਨ੍ਹਾਂ ਨੇ ਗੁਲਾਲ ਉਡਦੇ ਖਾਲਸੇ ਦੇ ਦੀਵਾਨਾਂ ਵਿਚ ਨਵੀਨ ਅਕਾਲੀ ਅੰਦੋਲਨ ਤੋਂ ਪਹਿਲਾਂ ਵੇਖੇ ਹਨ, ਉਹਨਾਂ ਨੂੰ ਯਾਦ ਹੋਊ, ਲੱਕ ਅਗੇ ਝੋਲਾ ਗੁਲਾਲ ਭਰਿਆ ਬੰਨ੍ਹਕੇ ਉਸ ਵਿਚੋਂ ਮੁੱਠਾਂ ਭਰ ਭਰ ਉਡਾਉਂਦੇ ਹੁੰਦੇ ਸਨ। ਉਸ ਨੂੰ ਫੇਂਟ ਯਾ ਫੇਂਟਾ ਕਹਿੰਦੇ ਸਨ। (ਅ) ਫੇਂਟਾ ਸਿਰ ਤੇ ਬੰਨ੍ਹੇ ਜਾਣ ਵਾਲੇ ਛੋਟੇ ਦੁਪੱਟੇ ਨੂੰ ਭੀ ਕਹਿੰਦੇ ਹਨ। [2](ਮਾਨੋ) ਸ਼ਨਾਨ ਕਰਾ ਦਿੰਦੇ ਹਨ। [3]ਤੇ ਬਹੁਤਿਆਂ ਦੇ। [4]ਦੇਖਦੇ ਹਨ। [5]ਇਕ ਢੂੰਡਦੇ ਹਨ। [6]ਛਿਤੀ ਨਾਲ ਸੰਭਾਲਦੇ ਹਨ। [7]ਮੁੱਠਾਂ ਭਰਕੇ ਮਾਰਦੇ ਹਨ(ਗੁਲਾਲ ਜਿਸ ਨਾਲ) ਅਕਾਸ਼ਬੀ ਰੈਗਦਾਰ ਹੋ ਗਿਆ ਤੇ ਰੈਗ ਪਾਉਂਦੇ ਹਨ ਨਵਾਂ (ਪਿਚਕਾਰੀ ਨਾਲ ਜਿਸ) ਨਾਲ ਕਪੜੇ ਰੈਗੇ ਜਾ ਰਹੇ ਹਨ। ਇਹੋ ਅਰਥ ਪਿਛਲੀ ਤੁਕ ਨੂੰ ਭੀ ਸਫਲ ਕਰਦਾ ਹੈ ਕਿ ਲਾਲ ਘਟਾ ਗੁਲਾਲ ਦੀ ਉਠੀ ਹੈ ਤੇ ਵਿਚ ਰੈਗ ਦੀਆਂ ਬੂੰਦਾਂ ਪੈ ਰਹੀਆਂ ਹਨ [‘ਨਵਾਂ ਰੈਗ’ ਪੰਜਾਬੀ ਮੁਹਾਵਰੇ ਵਿਚ ਸੂਹੇ ਰੈਗ ਨੂੰ ਕਹਿੰਦੇ ਹੁੰਦੇ ਸਨ]। [9]ਗਿਰਦੀਆਂ ਹਨ, ਭਾਵ ਮਾਰਦੇ ਹਨ। [10]ਭਾਵ ਅਲਤੇ ਦੀ ਮੁਠ ਭਰਕੇ। [11]ਪਹਿਲੀ ਵਾਰ। [11](ਸਿੱਖ) ਸੁਣਾ ਕੇ ਕਹਿੰਦੇ ਹਨ। *ਪਾ:–ਰੈਗਦਾਰ ਅੰਬਰ ਕੈ ਮੂਠ ਭਰਿ ਮਾਰੈਂ ਰੈਗ ਡਾਰਤਿ ਨਵੀਨ ਹੈਂ ਸੁ ਚੀਰ ਸਭਿ ਭੀਨਿਓ।

ਪੌਨ ਮੰਦਮੰਦ ਸੀਤਲ ਬਹਿਤ ਸਿਖ ਅੰਗਨ ਮੈਂ ਝੇਲਤੇ[1]।ਨਿਕਸੇਆਨੰਦ ਪੁਰ ਮਾਨਤਿ* ਅਨੰਦ ਬ੍ਰਿੰਦ, ਤੀਰ ਸਤੁਦ੍ਰਵ ਕੇ ਗਏ ਹੈਂ ਰੇਲ ਪੇਲਤੇ[2] ॥੧੦॥ ਕੀਨੇ ਸਿਖ ਸੰਗਤਿ ਦੁਪਾਸ ਖਰੇ[3] ਆਪਸ ਮੈਂ, ਡਾਰਿ ਡਾਰਿ ਮੂਠ ਪਿਚਕਾਰੀ ਸੋਂ ਭਿਰਤਿ ਹੈਂ[4]ਬਿਦਨ ਸ਼ਮਸ਼ ਅਰੁ ਕੇਸਨਿ ਪੈ ਗਯੋ ਜਮ ਰੰਗ ਕੀ ਫੁਹਾਰ ਫੇਰ ਊਪਰ ਢਰਤਿ ਹੈ। ਹੋਤਿ ਨ ਚਿਨਾਰੀ ਇਕ ਸਾਰੀ ਸਭਿ ਹੋਇ ਗਏ, ਰੌਰ ਕੋ ਮਚਾਵੈਂ ਦੌਰ ਠੌਰ ਨ ਟਰਤਿ ਹੈਂ। ਬਿਸਦ ਬਰਨ ਕੇ ਬਸਨ, ਸੋ ਅਰੁਨ ਭਏ[5], ਮਾਨੋ ਜੰਗ ਜੀਤ ਕੈ ਬਿਲਾਸਨਿ ਕਰਤਿ ਹੈਂ ॥ ੧੧॥ ਸ੍ਵੈਯਾ॥ਸ਼੍ਰੀ ਕਲਗੀਧਰ ਸੰਗਤਿ ਮੈਂ ਸੁਰ ਬ੍ਰਿੰਦ ਜਨੋਂ ਇੰਦ੍ਰ ਬਿਰਾਜਤਿ ਹੈਂ। ਜਾਦਵ ਮੈਂ ਜਿਮ ਸ਼੍ਰੀ ਘਨ ਸ਼ਯਾਮ ਮਹਾਨ ਹੀ ਕੌਤਕ ਸਾਜਤਿ ਹੈਂ। ਕੈ ਰਘੁਬੀਰ ਨਰੇਸ਼ਨਿ ਮੈਂ ਮਿਲਿ ਮੋਦ ਮਹਾਂ ਉਪਰਾਜਤਿ ਹੈਂ। ਕੈ ਭਗਤੀ ਸੁਰਸੰਪਦਾ[6] ਕੇ ਜੁਤਿ ਸ਼੍ਰੀ ਬ੍ਰਹਮਗ੍ਯਾਨ ਸੋਂ ਛਾਜਤਿ ਹੈਂ ॥੧੨॥ ਸ਼੍ਰੀ ਗੁਰ ਗੋਬਿੰਦ ਸਿੰਘ ਬਿਲਾਸਤਿ ਜੇ ਸਿਖ ਹੈਂ ਮਨ ਜੀਤ ਬਿਕਾਰੇ[7]। ਤਾ ਮੁਖ ਪੈ ਨਿਜ ਹਾਥ ਗੁਲਾਲ ਲੇ,ਲਾਲ ਬਿਸਾਲ ਕ੍ਰਿਪਾ ਕਰਿ ਡਾਰੇ। ਦੀਸਤਿ ਦੰਤ ਜਨੋਂ ਹੀਰਨਿ ਪੰਤ[8]ਸ਼ੁਭੈ ਮੁਸ਼ਕੰਤਿ ਸੁਸੰਤਨ ਪ੍ਯਾਰੇ।ਪੰਕਜ ਪਾਂਖਰੀ ਆਂਖ ਪਿਖੈਂ ਜਿਤ, ਹੋਤਿ ਨਿਹਾਲ ਕਲੁਖਨ ਟਾਰੇ॥੧੩॥ਕਬਿੱਤ।।ਨੇਰੇ ਭਏ ਨੰਦ ਲਾਲਲਾਲ ਲੇ ਗੁਲਾਲ[9] ਤਬਿਭਾਲਪੈ ਕ੍ਰਿਪਾਲਨੇ ਬਿਸਾਲ ਮੇਲਦੀਨਿਓ। ਏਕ ਸੰਗ ਰੰਗ ਭਏ, ਸਭਿ ਕੇ ਸੁਰੰਗ ਅੰਗ, ਅੰਬਰ ਧਰੇ ਜੁ ਨਿਚੁਰਤਿ ਅਤਿ ਚੀਨਿਓ। ਅਵਨੀ ਅਕਾਸ਼ ਲਾਲ ਮਈ ਸਭਿ ਭਾਸੁ ਰਹੀ ਮਾਨੋ ਅਨੁਰਾਗ ਨਿਜ ਰੂਪ ਧਰਿ ਲੀਨਿਓ[10]।ਸੰਗਤਿ ਕੇ ਬੀਚ ਨਿਜ ਕ੍ਰਿਪਾ ਜਲ ਸੀਂਚਿ ਸੀਂਚਿ, ਸਿੱਖੀ ਫੁਲਵਾਰੀ ਮੈਂ ਬਿਲਾਸ† ਬਡੋ ਕੀਨਿਓ॥੧੪॥ਭਾਈ ਨੰਦ ਲਾਲ,ਸਭਿ ਬੁੱਧਿਮੈਂ ਬਿਸਾਲ ਜੋਇ,ਸਗਰੇ ਕ੍ਰਿਪਾਲਕੇ ਬਿਲਾਸੁ ਹੋਰ ਹੋਰਿਕੈ। ਪਾਰਸੀ ਮਹਿੰ ਕਵਿਤਾ ਬਨਾਇਕੈ ਰੁਚਿਰ ਛਬਿ,ਗੁਰੂ ਗੁਰ ਸਿੱਖ-ਨਿ[11] ਸੁਨਾਈ ਫੇਰਿ ਫੇਰਿ ਕੈ।ਰਾਗਨ ਮੈਂ ਗਾਈ ਪ੍ਰੇਮ ਰਸ ਬਰਸਾਇ ਕਰਿ

---

[1]ਸਿੱਖਾਂ ਦੇ ਅੰਗਾਂ ਵਿਚ ਝੱਲ ਰਹੀ ਹੈ। [2]ਧੱਕਮਧੱਕੀ ਹੁੰਦੇ। (ਅ) ਖੇਡਦੇ ਖਾਂਡਦੇ। [3]ਦੋ ਪਾਸੀ ਖੜੇ ਕੀਤੇ। [4]ਭਿੜਦੇ ਹਨ। [5]ਛਿਟੇ ਰੰਗਾਂ ਦੇ ਕਪੜੇ ਲਾਲ ਹੋ ਗਏ। [6]ਦੈਵੀ ਗੁਣਾਂ ਸਹਿਤ। [7]ਮਨ ਦੇ ਵਿਕਾਰਾਂ ਨੂੰ ਜਿੱਤਣ ਵਾਲੇ। [8]ਹੀਰਿਆਂ ਦੀ ਪੰਕਤੀ। [9](ਗੁਰੂ ਜੀ ਨੇ) ਗੁਲਾਲ ਲਾਲ ਲੈਕੇ। [10]ਮਾਨੋਂ ਪ੍ਰੇਮ ਨੇ ਆਪਣਾ ਰੂਪ ਹੀ ਧਾਰ ਲਿਆ ਹੈ। [11]ਗੁਰੂ ਜੀ ਅਤੇ ਗੁਰ ਸਿਖਾਂ ਨੂੰ।

*ਪਾਃ—ਆਰਤਿ। †ਪਾਃ—ਬਿਸਾਲ।

ਸੁਨੈ ਮਨ ਭਾਈ ਔਰ ਗਾਵੈਂ ਬੇਰਿ ਬੇਰਿਕੈ । ਸਾਹਿਬ ਪ੍ਰਸੰਨ ਭਏ ਮੌਜ ਦੇ ਨਿਹਾਲਕਿਏ[1],ਅਲਿਤਾਗੁਲਾਬ ਸ਼ੀਭਿਜੋਇ ਗੋਰਿਗੋਰਿਕੈ॥੧੫॥ਜਥਾਜਾਂਹੋਲੀ

ਗੁਲੇ ਹੋਲੀ ਬਬਾਗ਼ੇ ਦਹਰ ਈਂ ਬਿਸ਼ਗੁਫਤਾਲਬੇ ਚੂੰ ਰੁੰਚਹ ਰਾ ਫਰਖੁੰਦਹ ਖੂ ਕਰਦ[2] ।
ਗੁਲਾਬੋ ਅੰਬਰੋ ਮੁਸ਼ਕੋ ਅਬੀਰੇ । ਚੂੰ ਬਾਰਾਂ ਬਾਰਸ਼ੇ ਅਜ਼ ਸੁਬਸੂ ਕਰਦ[3] ।
ਗੁਲਾਲ ਅਫਸ਼ਾਨੀਏ ਦਸਤੇ ਮੁਬਾਰਿਕ। ਜ਼ਮੀਨੋਂ ਆਸਮਾਂ ਰਾ ਸੁਰਖਰੂ ਕਰਦ[4] ।
ਜ਼ਹੇ ਪਿਚਕਾਰੀਏ ਪੁਰ ਜ਼ਅਫਰਾਨੀ । ਕਿ ਹਰ ਬੇਰੰਗ ਰਾ ਖੁਸ਼ਰੰਗ ਰੂ ਕਰਦ[5] ।
ਦੁਆਲਮ ਗਸ਼ਤ ਰੰਗੀਂ ਅਜ਼ ਤੁਫੈਲਸ਼ਾ ਚੁ ਸ਼ਾਹਿਮ ਜਾਮਹ ਰੰਗੀਂ ਦਰ ਗਲੂ ਕਰਦ[6] ।
ਕਸੇ ਕੋ ਦੀਦਹ ਦੀਦਾਰੇ ਮੁਕੱਦਸ । ਮੁਰਾਦੇ ਉਮਰ ਰਾ ਹਾਸਲ ਨਿਕੋ ਕਰਦ[7] ।
ਸ਼ਵਦ ਕੁਰਬਾਨ ਖ਼ਾਕੇ ਸਾਧ ਸੰਗਤ । ਦਿਲੇ 'ਗੋਇਆ' ਹਮੀਂ ਰਾ ਆਰਜ਼ੂ ਕਰਦ*[8] ।

---

[1]ਬਖਸ਼ਸ਼ ਦੇਕੇ ਨਿਹਾਲ ਕੀਤਾ । [2]ਹੋਲੀ ਦਾ ਫੁਲ ਇਸ ਦੁਨੀਆਂ ਦੇ ਬਾਗ਼ ਵਿਚ ਖਿੜ ਪਿਆ, ਬੁੱਲ੍ਹਾਂ ਨੂੰ ਕਲੀ ਵਾਂਙ ਮੁਬਾਰਕ ਸੁਭਾਵ ਵਾਲਾ ਕਰ ਦਿਤਾ ਹੈ ਭਾਵ ਹਰੇਕ ਦੇ ਬੁੱਲ ਮੁਸਕਰਾ ਰਹੇ ਹਨ । [3]ਗੁਲਾਬ, ਅੰਬਰ, ਕਸਤੂਰੀ, ਤੇ ਅੰਬੀਰ ਮੀਂਹ ਵਾਙੂ ਚਾਰ ਪਾਸਿਓਂ ਵਰਖਾ ਕਰ ਰਹੇ ਹਨ । [4](ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ) ਮੁਬਾਰਿਕ ਹੱਥਾਂ ਦਾ ਗੁਲਾਲ ਉਡਾਉਣਾ ਜ਼ਮੀਨ ਤੇ ਅਸਮਾਨ ਨੂੰ ਲਾਲ ਰੰਗਾ ਕਰ ਰਿਹਾ ਹੈ, ਜ਼ਿਮੀਂ ਮੈਲੀ ਤੇ ਅਸਮਾਨ ਕਾਲਾ ਹੈ, ਗੁਰੂ ਜੀ ਦੀ ਗੁਲਾਲ ਅਫਸ਼ਾਨੀ ਨੇ ਦੁਹਾਂ ਨੂੰ ਲਾਲ ਰੰਗੇ ਕਰ ਦਿਤਾ ਹੈ । ਸੁਰਖਰੂ ਹੋਣਾ ਕਿਸੇ ਜ਼ਿੰਮੇਂਵਾਰੀ ਤੋਂ ਯਾ ਕਿਸੇ ਪਾਪ ਤੋਂ ਛੁਟਕਾਰਾ ਪਾਉਣ ਦਾ ਬੀ ਮੁਹਾਵਰਾ ਹੈ । [5]ਵਾਹਵਾ ਹੈ ਉਸ ਕੇਸਰ ਰੰਗ ਨਾਲ (ਭਰੀ) ਪਿਚਕਾਰੀ ਨੂੰ (ਜੋ ਕਲਗੀਧਰ ਜੀ ਦੇ ਹਥ ਵਿਚ ਹੈ) ਕਿ ਜਿਸ ਨੇ ਹਰ ਬੇ ਰੰਗ ਨੂੰ ਖੁਸ਼ ਰੰਗ ਚਿਹਰੇ ਵਾਲਾ ਬਣਾ ਦਿਤਾ ਹੈ (ਬੇ ਰੰਗ ਬੀਮਾਰ ਯਾ ਉਦਾਸ ਹੁੰਦਾ ਹੈ) । [6](ਉਸ ਗੁਰੂ ਦੀ) ਤੁਫੈਲ ਅਜ ਦੋਂਹ ਜਹਾਨਾਂ ਨੂੰ ਰੰਗ ਲਗ ਗਿਆ ਹੈ, (ਜਦੋਂ ਕਿ ਮੇਰੇ) ਸ਼ਾਹ ਨੇ ਰੰਗ ਭਰਿਆ ਕਪੜਾ ਗਲੇ ਵਿਚ ਪਹਿਨਿਆਂ ਹੋਇਆ ਹੈ । [7]ਜਿਸ ਕਿਸੇ ਨੇ ਇਹ ਪਵਿੱਤ੍ਰ ਦੀਦਾਰ (ਗੁਰੂ ਜੀ ਦਾ) ਡਿੱਠਾ ਹੈ ਉਸ ਨੇ ਆਪਣੀ ਉਮਰ ਦੀ ਮੁਰਾਦ ਚੰਗੀ ਤਰ੍ਹਾਂ ਪਾ ਲਈ ਹੈ । [8]ਮੈਂ ਸਾਧ ਸੰਗਤ ਦੀ ਖਾਕ ਤੋਂ ਸਦਕੇ ਹੋ ਰਿਹਾ ਹਾਂ, ਗੋਯਾ (ਭਾਵ ਨੰਦ ਲਾਲ) ਦਾ ਦਿਲ ਇਸੇ (ਵਕਤ) ਨੂੰ ਤਰਸ ਰਿਹਾ ਸੀ ।

*ਭਾਈ ਨੰਦ ਲਾਲ ਜੀ ਦੀ ਇਹ ਉਗਾਹੀ ਇਤਿਹਾਸਕ ਸਬੂਤ ਹੈ ਹੋਲੇ ਦੇ ਹੋਣ ਦਾ । ਅਲਤਾ, ਅਤਰ, ਅੰਬੀਰ, ਗੁਲਾਬ, ਗੁਲਾਲ, ਦੀਵਾਨ, ਕੀਰਤਨ, ਮਹੱਲਾ ਚੜ੍ਹਨਾ, ਇਹ ਕੌਤਕ ਗੁਰੂ ਕੇ ਦਰਬਾਰ ਵਿਚ ਹੁੰਦੇ ਰਹੇ ਹਨ । ਨਵੀਨ ਅਕਾਲੀਆਂ ਨੇ ਸ੍ਰੀ ਹਰਿਮੰਦਰ ਵਿਚੋਂ ਕੁਰੀਤੀਆਂ ਕਢਦਿਆਂ ਹੋਇਆਂ ਕਈ ਪੁਰਾਤਨ ਰੀਤੀਆਂ ਤੇ ਕਈ ਸ਼ੁਭ ਰੀਤੀਆਂ ਬਿਨਾਂ ਪੰਥਕ ਆਗਿਆ ਦੇ ਦਰ ਕੀਤੀਆਂ ਹਨ, ਗ਼ਾਲਬਨ ਗੁਰ ਇਤਿਹਾਸ ਤੋਂ ਨਾਵਾਕਫੀ ਵਿਚ ਯਾ ਪੱਛਮੀ ਰੌਸ਼ਨੀ ਦੇ ਚੁੰਧਿਆਏ ਘਬਰਾ ਵਿਚ । ਜੋ ਕੁਛ ਹੋਲੇ ਲਈ ਕੀਤਾ ਗਿਆ ਹੈ ਉਹ ਭਾਈ ਨੰਦ ਲਾਲ ਜੀ ਦੇ ਅੱਖੀਂ ਡਿੱਠੇ ਗੁਰੂ ਦਰਬਾਰ ਦੇ ਵਰਤਾਰੇ ਦੇ ਉਲਟ ਹੈ । ਦੂਰ ਕਰਨ ਵਾਲੀ ਗਲ ਰੀਦ ਮੰਦ ਤੇ ਵਹਿਸ਼ੀਪੁਣਾ ਸੀ, ਪਰੰਤੂ ਆਨੰਦ ਹੁਲਾਸ ਤੇ ਬਸੰਤ

[ਬਾਕੀ ਟੁਕ ਪੈਰ ਅਗਲੇ ਪੰਨੇ ਤੇ ਹੈ]

ਚੌਪਈ ॥ਸੁਨਤਿ ਪ੍ਰਸੰਨ ਗੁਰੂ ਅਭਿਰਾਮ। ਧਰਿ[੧]ਦਿਵਾਨ ਗੋਯਾ[੨]ਤਿਸੁ ਨਾਮ। ਪੁਨ ਸੰਗਤਿ ਪਰ ਦ੍ਰਿਸ਼ਟਿ ਚਲਾਈ। ਅਰਣ ਬਰਣ ਇਕ ਸਮ ਸਮੁਦਾਈ ॥ ੧੬ ॥ ਜਨੁ ਕਿੰਸਕ ਕੋ ਬਨ ਬਿਗਸੰਤਿ[੧]। ਇਕ ਸਮ ਸੁਮਨਸੁ ਪਾਇ ਬਸੰਤ[੨]। ਸੁੰਦਰ ਸ਼ੋਭਾ ਰਹੀ ਪ੍ਰਕਾਸ਼। ਬਿਕਸਤਿ ਸਤਿਗੁਰ ਹੇਰਿ ਬਿਲਾਸ ॥੧੭॥ ਹਟਿ ਪੁਰਿ ਆਇ ਸਭਾ ਸਭਿ ਥਿਰੀ।ਸਤਿਗੁਰ ਦ੍ਰਿਸ਼ਟਿ ਸਕਲ ਪਰ ਕਰੀ।ਇਤਨੇ ਮਹਿੰ ਸੁਥਰਾ ਚਲਿ ਆਯੋ। ਨਖ ਸ਼ਿਖ ਕਾਰਸ ਦੇਹ ਲਗਾਯੋ ॥ ੧੮ ॥ ਹੋਤਿ ਦੇਹ ਤਹਿੰ ਕਾਰਸੁ[੩] ਲਈ। ਇਕ ਸਮ ਕਾਰੀ ਕਾਯਾਂ ਕਈ। ਬਹੁ ਸੁਰਮਾਂ ਮੁਖ ਸਿਰ ਪਰ ਲਾਯੋ। ਆਇ ਭਿਆਨਕ ਭੇਖ ਦਿਖਾਯੋ ॥ ੧੯ ॥ ਸ੍ਰੀ ਸਤਿਗੁਰ ਸਭਿ ਸੰਗਤਿ ਹੇਰਿ। ਫਿਰਨੋ ਚੁਗਿਰਦੇ ਇਕ ਦੁਇ ਫੇਰ[੪]। ਸ਼੍ਰੀ ਕਲਗੀਧਰ ਦੇਖਿ ਹਸੇ ਹੈਂ। ਬਿਦਤਿ ਦਸਨ ਭੇ ਬਿਸਦ ਲਸੇ ਹੈਂ[੫] ॥੨੦॥ ਬਿਕਸਤਿ ਅਪਨੇ ਨਿਕਟ ਬੁਲਾਯੋ। ਬੂਝਨੋ 'ਬੇਖ ਕਹਾਂ ਕਰਿ ਆਯੋ ?'।ਹਾਥ ਜੋਰਿ ਅਰਦਾਸ ਬਖਾਨੀ।'ਸਤਿਗੁਰ ਸੰਗਤਿ ਸ਼ੁਭਤਿ ਮਹਾਨੀ ॥ ੨੧ ॥ ਜਿਹ ਸਮ ਜਗ ਮਹਿੰ ਅਪਰ ਨ ਕੋਈ। ਦਿਪਤਿ ਮਹਾਂ ਦੁਤਿ ਕੋ ਜੁਤਿ ਹੋਈ। ਛੀਠ[੬] ਪਹਾਰੀਅਨਿ ਕੀ ਹੈ ਬੁਰੀ। ਜਿਸ ਲਗਿ ਜਾਇ ਮਨਹੁੰ ਖਰ ਛੁਰੀ[੭]॥੨੨॥ਯਾਂਤੇ ਮੈਂ ਬਿਚਾਰ ਕਰਿ ਆਯੋ। ਨਖ ਸ਼ਿਖ ਕਾਰੋ ਬੇਖ ਬਨਾਯੋ। ਤਿਨ ਕੀ ਨਜ਼ਰ ਲਗੈ ਅੰਬਿ ਨਾਂਹੀ।ਕਾਰੋ ਬਦਨ[੮] ਹੋਇ ਤਿਨ ਜਾਹੀ ॥੨੩॥ ਜਿਮ ਬਾਲਿਕ ਸੁੰਦਰ ਸ਼ਿੰਗਾਰੇ। ਚਾਰੁ ਬਿਕੂਖਨ ਬਸਤ੍ਰਨਿ ਧਾਰੇ। ਬਿੰਦੁ ਸ਼ਨਾਮਤਾ ਮਾਤ ਲਗਾਵੈ[੯]।—ਨਹੀਂ ਨਦਰ ਕਿਸ ਕੀ ਲਗ ਜਾਵੈ—॥੨੪॥ਸੁੰਦਰ ਅਪਨੋ ਸਦਨ ਚਿਨਾਵੈਂ[੧੦]।ਅੰਤਰ ਬਾਹਿਰ ਬਿਸਦ ਬਨਾਵੈਂ। ਨਦਰ ਨਹੀਂ ਕਿਹਕੀ ਲਗਿ ਜਾਇ[੧੧]।ਕਾਰੀ ਹੰਡੀਆ ਧਰਹਿੰ ਬਨਾਇ॥੨੫॥ਨਜ਼ਰ ਕਰਹਿ ਸੰਗਤਿ ਪਰ ਜੋਇ।ਤਜਿ ਸੰਗਤਿ ਮੁਝ ਲਾਗ-

[੧]ਕੇਸੂਆਂ ਦਾ ਬਨ ਮਾਨੋਂ ਖਿੜਿਆ ਹੋਇਆ ਹੈ। [੨]ਬਸੰਤ ਰੁਤ ਵਿਚ [੩]ਕਾਲਖ। [੪]ਚੱਕਰ। [੫]ਉਜਲ ਦੰਦ ਪ੍ਰਗਟ ਹੋਕੇ ਪ੍ਰਕਾਸ਼ੇ ਗੁਰੂ ਜੀ ਦੇ। [੬]ਨਜ਼ਰ। [੭]ਮਾਨੋਂ ਤ੍ਰਿੱਖੀ ਛੁਰੀ ਹੈ। [੮]ਮੂੰਹ। [੯]ਕਾਲੀ ਬਿੰਦੀ (ਮੱਥੇ ਵਿਚ) ਮਾਂ ਲਾ ਦਿੰਦੀ ਹੈ। [੧੦](ਲੋਕੀ) ਉਸਾਰਦੇ ਹਨ। [੧੧](ਇਸ ਲਈ ਕਿ) ਕਿਸੇ ਦੀ ਨਜ਼ਰ ਨਾ ਲਗ ਜਾਵੇ।

[ਪਿਛਲੇ ਪੰਨੇ ਦੀ ਬਾਕੀ ਟੂਕ]

ਰੁਤ ਦੇ ਖੇੜੇ ਦੇ ਸਾਮਾਨ ਤੇ ਚੜ੍ਹਦੀਆਂ ਕਲਾਂ ਦੇ ਪ੍ਰਕਾਸ਼, ਅਰ ਸਭਜਤਾ ਨੂੰ ਨਾ ਦੂਰ ਕਰਕੇ ਉਮਾਹ ਦੇਣ ਵਾਲੇ ਉਛਾਲੇ ਸਤਿਸੰਗ ਦੇ ਰੰਗ ਵਾਲੇ ਕਾਇਮ ਰਹਿਣੇ ਚਾਹੀਏ। ਮਹੱਲੇ ਦਾ ਚੜ੍ਹਨਾ ਤਾਂ ਸਿੰਘ ਸਭਾ ਦੇ ਉੱਦਮ ਨਾਲ ਮੁੜ ਜਾਰੀ ਹੋ ਪਿਆ ਹੈ ਤੇ ਮਹੱਲੇ ਵਾਲੇ ਦਿਨ ਮੰਦਰ ਦੇ ਇਸ਼ਨਾਨ ਦਾ ਰਿਵਾਜ ਬੀ ਸੰਗਤ ਤੇ ਜ਼ੋਰ ਦੇਣ ਕਰਕੇ ਫਿਰ ਖੁੱਲ੍ਹ ਪਿਆ ਹੈ।

ਹਿ ਸੋਇ। ਮੈਂ ਹਾਂਡੀ ਬਨਲੇਉਂ ਸੰਭਾਰ।ਬੁਰੀ ਨਜ਼ਰ ਜੋ ਬਸਹਿਂ ਪਹਾਰਿ[1]। ੨੬॥ਸੁਨਿਕਰਿ ਹਸੇ ਕ੍ਰਿਪਾਤੇ ਜੋਵਾ'ਮਮਸੰਗਤਿਕੋ ਰੱਖਸਕ ਹੋਵਾ'।ਅਧਿਕ ਖੁਸ਼ੀ ਸੁਥਰੇ ਪਰ ਕਰੀ। 'ਇਹ ਮਮ ਸਿੱਖਨ ਭਲੀ ਉਰਧਰੀ'॥੨੭॥ ਸਭਿ ਪਰ ਬਲੀ ਰਹੈ ਬਲ ਧਰਿ ਹੈਂ[2]। ਹਿੰਦੂ ਤੁਰਕ ਨ ਸਮਤਾ ਕਰਿ ਹੈਂ। ਨਹਿ ਇਸ ਕੋ ਟਿਕ ਸਕਹਿਂ ਅਗਾਰੀ। ਸਭਿ ਪਰ ਠਹਿਰਾਵਹਿ ਨਿਜ ਕਾਰੀ[3] ॥ ੨੮ ॥ ਜੋ ਜਾਚਹੋ ਸੁਥਰੇ ਕੋ ਦਯੋ। ਸਿਰੇਪਾਉ ਪੁਨ ਹੋਵਤਿ ਭਯੋ।ਅਦਭੁਤ ਹੋਰੀ*ਸ਼ਤਿਗੁਰ ਕਰੀ। ਸੰਗਤਿ ਕਰਿ ਦਰਸ਼ਨ ਮੁਦ ਭਰੀ ॥ ੨੯ ॥ ਕੌਨ ਸਕਹਿ ਕਰਿ ਅਸ ਕਲਿਕਾਲ। ਸਤਿਗੁਰ ਸਕਲ ਸ਼ਕਤਿ ਕੇ ਨਾਲ। ਸਗਰੀ ਸੰਗਤਿ ਕੋ ਸੁਖ ਦਏ।ਅਨਿਕ ਬਿਲਾਸਨਿ ਬਿਲਸਤਿ ਭਏ॥੩੦॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁੱਤੇ 'ਹੋਰੀ ਕੋ' ਪ੍ਰਸੰਗ ਬਰਨਨੰ ਨਾਮ ਸਪਤ ਬਿੰਸਤੀ ਅੰਸੂ ॥੨੭॥ ੨੮. [ਭਾਈ ਦਯਾ ਸਿੰਘ ਜੀ ਦਾ ਸੈਦੂ]।

ਦੋਹਰਾ ॥ ਅਚਰਜ ਬਿਦਤਯੋ ਪੰਥ ਜਗ ਕਿਸਹੁੰ ਨ ਮਾਨਹਿਂ ਕਾਨ। ਦੇਗ਼ ਤੇਗ਼ ਕੇ ਬਲੀ ਬਡ ਬਾਂਕੇ ਬੀਰ ਸੁਜਾਨ ॥੧॥ ਚੌਪਈ ॥ ਕਹਯੋ ਕਿਸੂ ਕੋ ਕਨੋਂਹੂੰ ਨ ਮਾਨਹਿਂ। ਗੋਰ ਮੜ੍ਹੀਨ[4] ਅਨਾਦਰ ਠਾਨਹਿਂ। ਗੁਰਕੀ ਆਇਸੁ ਕੋ ਦਿਢ ਰਾਖਹਿਂ। ਸਦਾ ਜੰਗ ਕੋ ਉਰ ਅਭਿਲਾਖਹਿਂ॥੨॥ਊਚੋ ਮਤਿ ਸਭਿ ਤੇ ਸੁਚਿ ਰਹੈਂ। ਤਰਕ ਤੁਰਕ ਹਿੰਦੁਨਿ ਪਰ ਕਹੈਂ। ਦੇਖਿ ਜਗਤ ਕੇ ਲੋਕ ਖਿਸਾਨਹਿਂ[5]। ਅਪਨੇ ਤੇ ਅਚਾਰ ਸ਼ੁਭ ਜਾਨਹਿਂ ॥ ੩ ॥ ਨਿਸ ਦਿਨ ਭਜਨ ਪ੍ਰਤਾਪ ਬਧੈਤਾ। ਸੱਤਿਨਾਮ ਸਿਮਰਹਿਂ ਸੁਖਦੈਤਾ। ਹਿੰਦੂ ਤੁਰਕ ਹੋਰਿ ਦੁਖ ਪਾਵਹਿਂ। ਸ਼ੁਭ ਸਰੂਪ ਚਿਤ ਜਰਯੋ ਨ ਜਾਵਹਿ ॥ ੪ ॥ ਜਥਾ ਆਂਖ ਮਹਿਂ

---

[1]ਜੋ ਪਹਾੜ ਵਿਚ ਵਸਦੇ ਹਨ ਉਨ੍ਹਾਂ ਦੀ ਬੁਰੀ ਨਜ਼ਰ ਹੈ। [2]ਚੰਗੀ ਦਿਲ ਵਿਚ ਧਾਰੀ ਹੈ। [3]ਛਾਵ ਖਾਲਸਾ ਪੰਥ। (ਅ) ਸੁਥਰਾ। [4]ਆਪਣੀ ਕਾਰ ਮਨਾਉਣਗੇ। [4]ਕਬਰਾਂ, ਸਮਾਧਾਂ। [5]ਖਿਝਦੇ ਹਨ। (ਅ) ਸ਼ਰਮਿੰਦੇ ਹੁੰਦੇ ਹਨ।

*ਹਿੰਦੂਆਂ ਦੀ ਹੋਲੀ ਜਿਸ ਵਿਚ ਦੁਰਬਚਨ ਤੇ ਭਲਿਆਂ ਨੂੰ ਕਲਪਾਉਣ ਵਾਲੇ ਤੇ ਵਿਕਾਰੀਆਂ ਦੇ ਵਿਕਾਰ ਵਧਾਉਣ ਵਾਲੇ ਮਾੜੇ ਕਰਮ ਹੁੰਦੇ ਹਨ, ਉਹ ਹੋਲੀ ਤਾਂ 'ਹਿੰਦੁਨਿ ਕੇ ਦਿਨ ਹੋਲਿ ਦੀਵਾਲੀ। ਇਤਜਾਦਿਕ ਦਿਨ ਚਲਹਿਂ ਕੁਚਾਲੀ। ਬਿਨਾ ਲਾਜ ਤੇ ਹੁਇ ਨਰ ਨਾਰੀ। ਕਰਹਿਂ ਖਰਾਬਾ ਕਾਢਤ ਗਾਰੀ', ਇਸੇ ਰੁਤ ਦੇ ਅੰਸੂ ੩੩ ਛੰਦ ੨੭ ਵਿਚ ਤੇ ਅੰਕ ੩੦ ਵਿਚ ਸਤਿਗੁਰ ਜੀ ਨੇ ਵਰਜੀ ਹੈ, ਪਰ ਇਹ ਉਤਸਾਹ ਜਨਕ ਗੁਰਬਾਣੀ ਦੇ ਕੀਰਤਨ ਨਾਲ ਮਿਲਿਆ, ਜੋ ਵਿਛੜੇ ਸਤਿਸੰਗੀਆਂ ਦੇ ਮੇਲੇ ਕਰਾਉਣ ਵਾਲਾ ਅਦਭੁਤ ਹੋਲਾ ਅਤੇ ਨਾਲ ਬੀਰ ਰਸੀ ਮਹੱਲਾ ਹੈ, ਸਤਿਗੁਰ ਜੀ ਨੇ ਪ੍ਰਗਟ ਕੀਤਾ ਹੈ।

ਤ੍ਰਿਣ ਪਰ ਜਾਇ।ਚੁਭਤਿ ਅਧਿਕ ਨਹਿੰ ਨਿਕਸਨ ਪਾਇ।ਇਕ ਦਿਨ ਸ਼੍ਰੀ ਕਲਗ਼ੀਧਰ ਪਾਸ। ਇਹ ਬ੍ਰਿਤੰਤ ਬਹੁ ਕਰਹਿੰ ਪ੍ਰਕਾਸ਼ ॥ ੫ ॥ ਸੁਨਿ ਕਰਿ ਸ਼੍ਰੀ ਮੁਖ ਤੇ ਬਿਕਸਾਏ। ਸਰਬ ਸਰੀਰ ਬੀਰ ਰਸ ਛਾਏ। ਬਿਕਸਤਿ ਬੋਲੇ ਬਚਨ ਕ੍ਰਿਪਾਲੂ।'ਦ੍ਰਹ ਆਂਖਨ[1] ਤ੍ਰਿਣ ਪਰਨੋ ਬਿਸਾਲੂ॥੬॥ ਪਰਨੋ ਸੁ ਪਰਨੋ ਨ ਨਿਕਸਨ ਹੋਵੈ। ਰੈਨ ਦਿਨਾ ਜਨੋਂ ਜਲ ਤਜਿ ਰੋਵੈ[2]। ਫੂਟ ਜਾਇਗੀ ਦੁਸ਼ਟਨਿ ਆਂਖ। ਅੰਧੇ ਹੋਹਿੰ ਨ ਪੂਰਵਹਿ ਕਾਂਖ[3] ॥ ੭ ॥ ਕਰਤਿ ਉਪਾਇ ਦੁਸ਼ਟ ਦੁਖ ਭਰੇ। ਪਲ ਪਲ ਬਿਖੈ ਸਵੱਯਾ ਚਰੈ[4]। ਹਿੰਦੂ ਤੁਰਕਨਿ ਕੋ ਹੁਇ ਨਾਥ। ਕਰੈਂ ਬਸੀ ਗਹਿ ਦੈਡੋ ਸਾਥ ॥ ੮ ॥ ਜੋ ਜੋ ਗੁਰ ਸੰਗ ਧਰਹਿੰ ਬਿਰੋਧ। ਕਰਹਿ ਖਾਲਸਾ ਤਿਨ ਕੀ ਸੋਧ। ਹੋਇ ਅਧੀਨ ਜੀਵਕਾ ਕਰੈਂ। ਸਿੰਘਨਿ ਤੇ ਮ੍ਰਿਗ ਸਮ ਹੁਇ ਡਰੈਂ[5]॥੯॥ਅਪਨਿ ਪੰਥ ਕੇ ਗੁਨ ਇੱਤਮਾਦਿ। ਬਰਨਨ ਕਰੇ ਧਰੇ ਅਹਿਲਾਦ। ਸਭਿ ਦੇਸ਼ਨਿ ਕੋ ਬਿਖੈ ਪ੍ਰਕਾਸ਼ੇ। ਹੋਰਿ ਹੋਰਿ ਬਿਸਮਾਹਿੰ ਹਿਰਾਸੇ[6] ॥੧੦॥ ਸ਼ਸਤ੍ਰ ਸਮੇਤ ਸਦਾ ਰੰਗ ਰਾਤੇ। ਬਿਨਾ ਰਾਜ ਰਾਜੇ ਨਿਤ ਮਾਤੇ[7]।ਬਿਨ ਧਨ ਤੇ ਬਢ ਧਨੀ ਬਨੇਹੈਂ।ਇਕ ਸਤਿਗੁਰ ਕੇ ਪ੍ਰੇਮ ਸਨੇ ਹੈਂ ॥ ੧੧ ॥ ਮਹਾਂ ਨਿਡਰ ਰਸ ਬੀਰ ਭਰੇ ਹੈਂ। ਨਹੀਂ ਕਿਸੂ ਕੋ ਸੰਗ ਕਰੇ ਹੈਂ। ਸਿੰਘ ਬਿਨਾ ਮਿਲਿ ਹਰਖਹਿੰ ਨਾਹੀ[8]।ਮਨ ਮੇਲਨਿ ਤੇ ਹੋਹਿ ਕਹਾਂ ਹੀ[9] ॥ ੧੨ ॥।ਰਹਹਿੰ ਮਗਨ ਪਰਵਾਹੁ ਨ ਕਾਹੂੰ। ਭੂਮ ਬਿਨਾ ਭੂਪਤਿ ਮਦਮਾਹੂੰ।ਦੋਨਹੁੰ ਸਮੈਸੁਚੇਤਾ[10]ਕਰਿਬੋ।ਭਾਂਤਿ ਭਾਂਤਿ ਤਨਸ਼ਸਤ੍ਰਨਿ ਧਰਬੋ ॥੧੩ ॥ ਸ਼ਮਸ਼ ਕੇਸ਼ ਤੇ ਸ਼ੁਭਤਿ ਬਿਸਾਲੇ। ਬਾਂਕੇ ਬੀਰ ਹਠੀ ਮੁਛਿ-ਆਲੇ।ਸਜਹਿੰ ਤੁਰੰਗ ਅਰੂਢਹਿੰ ਐਸੇ।ਹਿੰਦੂ ਤੁਰਕ ਨ ਕਬਿ ਹੁਇ ਕੈਸੇ[10] ॥੧੪॥ ਸ਼ਸਤ੍ਰ ਸਜਾਇ ਗੁਰੂ ਕੋ ਦਰਸੈਂ। ਹੇਰਿ ਪੰਥ ਕੋ ਅਦਭੁਤ ਹਰਸੈਂ। ਰਟਹਿੰ ਰੈਨ ਦਿਨ ਸ਼੍ਰੀ ਗੁਰਬਾਨੀ।ਸਭਿ ਤੇ ਅਤਿ ਸ਼ੋਸ਼ਟ ਸੁਖ ਖਾਨੀ॥੧੫॥

ਇਕ ਦਿਨ ਸਤਿਗੁਰ ਚਢੇ ਅਖੇਰ। ਭਏ ਤੁਰੰਗ ਅਰੂਢ ਸਬੇਰ। ਸੁਭਟ ਸਿੰਘ ਦਲ[11] ਸੰਗ ਸੁਹੈਤਾ। ਸਭਿ ਕੇ ਬੀਚ ਚਲਹਿੰ ਭਗਵੈਤਾ ॥ ੧੬ ॥ ਸਭਿ ਕੈ ਸ਼ਸਤ੍ਰ ਸਜਹਿੰ ਸ਼ੁਭ ਰੰਗ। ਖੜਗ ਰੁ ਸਿਪਰ ਸਿਕੰਧ ਤੁਫੰਗ।ਬਨ

[1]ਦੁਹਾਂ ਦੀਆਂ ਅੱਖਾਂ ਵਿੱਚ। [2]ਰਾਤ ਦਿਨੇ (ਨੇਤ੍ਰਾਂ ਤੋਂ) ਜਲ ਗੋਰ ਗੋਰ ਰੋਣਗੇ। [3]ਇੱਛਾ। [4]ਸਵਾਯਾ (ਪ੍ਰਤਾਪ ਖਾਲਸੇ ਦਾ) ਚੜ੍ਹੇਗਾ। [5]ਡਰਦੇ ਹੋਏ (ਲੋਗ)। [6]ਅਸਤੇ ਹੋਏ (ਖਾਲਸੇ)। [7]ਸਿੰਘ ਦੇ ਮਿਲੇ ਬਿਨਾਂ ਪ੍ਰਸੰਨ ਨਹੀਂ ਹੁੰਦੇ। [8](ਹੋਰ ਕਿਸੇ ਨਾਲ) ਮਨ ਮੇਲਣਾਂ ਤਾਂ ਕਿਤੇ ਰਿਹਾ। [9]ਸ਼ਨਾਨ ਆਦਿਕ। [10]ਕਿਸੇ ਤਰ੍ਹਾਂ ਕਦੇ ਭੀ। [11]ਸੂਰਮੇ ਸਿੰਘਾਂ ਦਾ ਦਲ।

ਮਹਿੰ ਕਰਜੋ ਅਖੇਰ ਘਨੇਰਾ। ਉਤਰੇ ਪ੍ਰਭੂ ਬਿਰਖ ਸ਼ੁਭ ਹੇਰਾ ॥ ੧੭ ॥ ਕਿਤਿਕ ਕਾਲ ਬੈਠੇ ਕਰਿ ਸੈਲ। ਸਤੁੱਦ੍ਰਵ ਤੀਰ ਖਰੇ ਜਹਿੰ ਸੈਲ[1]। ਉਠੇ ਪ੍ਰਭੂ ਹਯ ਕੀਨਿਸਿ ਆਗੇ। ਦੇ ਰਕਾਬ ਪਦ ਚਢਿਬੇ ਲਾਗੇ॥੧੮॥ ਸ਼ੁਭਤਿ ਕ੍ਰਿਪਾਨ ਬਨਜੋ ਮਧ ਮਯਾਨ। ਕਸੀ ਕਮਰ ਕੇ ਸੰਗ ਸੁਜਾਨ। ਚੰਚਲ ਬਾਜੀ ਬਹੁ ਬਲ ਭਰਜੋ। ਪਗਨ ਚਪਲਤਾ ਉਛਲਨਿ ਕਰਜੋ ॥ ੧੯ ॥ ਨਿਕਸੇ ਵਹਿਰ ਮਯਾਨ ਤੇ ਹੋਰਿ। ਖੜਗ ਸੰਭਾਰਜੋ ਗੁਰ ਤਿਸ ਬੋਰ। ਰੋਕਨ ਕੋ[2] ਜਾਚਜੋ ਪ੍ਰਭੂ ਭੋਰਾ[3]। ਸੁਨਿ ਸਭਿ ਸਿੱਖਨਨਿ ਕੀਨਿ ਢਿਲੋਰਾ॥੨੦॥ ਖੋਜਤਿ ਭਲੇ ਨਹੀਂ ਜਬਿ ਪਾਯੋ। ਸਿੱਖਨਨਿ ਤੇ ਨਕਾਜ ਸਰ ਆਯੋ। ਦਯਾ ਸਿੰਘ ਤਬਿ ਰਿਦੈ ਬਿਚਾਰਾ। ਅਪਨੋ ਜਗਯੁਪਵੀਤ[4] ਉਤਾਰਾ॥੨੧॥ ਭੋਰਾ ਕਰਿ ਕ੍ਰਿਪਾਨ ਹਿਤ ਦੀਨਾ। ਸ਼੍ਰੀਕਲਗੀਧਰ ਪਾਵਨ ਕੀਨਾ। ਚਲਿ ਆਏ ਸਭਿ ਹੀ ਨਿਜ ਭੋਰੇ। ਸ਼੍ਰੀ ਗੁਰ ਮੰਦਿਰ ਚਰੇ ਉਚੇਰੇ॥੨੨॥ ਕਿਤਿਕ ਦੇਰ ਮਹਿੰ ਸਿੱਖਨ ਹੇਰਾ। ਦਯਾ ਸਿੰਘ ਗਰ ਜੰਞੂ ਨ ਗੋਰਾ[5]। ਸਮੁਦਾਇਨ[6] ਮਿਲਿ ਬੂਝਨ ਕਰਜੋ। 'ਕਯੋਂ ਨ ਜਨੇਊ ਤੁਮ ਗਰ ਧਰਜੋ ?'॥੨੩॥ ਸੁਨਤਿ ਸਭਿਨਿ ਕੋ ਉੱਤਰ ਦਯੋ। 'ਸਤਿਗੁਰਕੋ ਸਾਮਰਪਨਿ ਕਿਯੋ। ਅਜਰ ਅਮਰ ਅਬਿ ਸੋ ਹੁਇਗਯੋ। ਜਿਸਤੇ ਕਾਜ ਗੁਰਨ ਕੋ ਭਯੋ'॥੨੪॥ ਪੁਨ ਸਿੱਖਨ ਸਮੁਝਾਵਨਿ ਕਰਜੋ। 'ਭਲੋ ਭਯੋ ਗੁਰ ਕਾਰਜ ਸਰਜੋ। ਅਪਰ ਜਨੇਊ ਲੈ ਕਰਿ ਧਾਰੋ। ਧਰਮ ਆਪਨੋ ਹਿਤ ਕਰਿ ਪਾਰੋ'॥੨੫॥ ਕਹਿ ਬਹੁ ਰਹੇ ਨਹੀਂ ਤਿਨ ਮਾਨਜੋ। ਜਾਇ ਸਿੱਖ ਗੁਰ ਸਾਥ ਬਖਾਨਜੋ। ਸ਼੍ਰੀ ਪ੍ਰਭੂ ਦਯਾ ਸਿੰਘ ਨਹਿੰ ਮਾਨੈਂ। ਨਯੋ ਆਪਨੋ ਮਤ ਕੋ ਠਾਨੈ॥੨੬॥ ਹਿਤ ਭੋਰੇ ਤੁਮਕੋ ਤਬਿ ਦੀਨੋਂ। ਅਬਿ ਕਹਿ–ਮੈਂ ਗੁਰ ਅਰਪਨ ਕੀਨੋਂ–। ਜਗਯੁਪਵੀਤ ਨ ਪਾਵਤਿ ਗਰ ਮੈਂ। ਕਹਜੋ ਨ ਮਾਨੈ ਕਯਾ ਤਿਸ ਉਰ ਮੈਂ!'॥੨੭॥ ਸਿੱਖਨਨਿ ਸੰਗ ਕਹਜੋ ਗੁਰ ਪੂਰੇ। 'ਪਹਿਰਾਵਹੁ ਤਿਸਜਾਇ ਜ਼ਰੂਰੇ। ਜਜੋਂ ਕਜੋਂ ਕਰਿ ਨੀਕੇ ਸਮੁਝਾਵਹੁ। ਅਪਨੀ ਦਿਸ਼ਿ ਤੇ ਭੂ ਦਿਖਰਾਵਹੁ*' ॥੨੮॥ ਸਿੱਖ ਜਾਇ ਪੁਨ ਬਹੁ ਸਮੁਝਾਯੋ। 'ਕੈਸੇ ਕਰਹਿੰ ਅਪਨਿ ਮਨ ਭਾਯੋ। ਹਮ ਸਭਿ ਕਹੈਂ ਮਾਨ ਬਚ ਲੀਜੈ। ਜਗਯੁਪਵੀਤ ਪਾਵਨੋ ਕੀਜੈ' ॥ ੨੯ ॥ ਦਯਾ ਸਿੰਘ ਮਾਨੈਂ ਨ ਬਖਾਨਾ। 'ਸੁਨਹੁ ਸਿੱਖ ਤੁਮ ਸਭਿ ਸੁਰ ਗਯਾਨਾ'। ਮਨ ਤਨ ਤੇ ਮੈਂ ਅਰਪਨ ਠਾਨਾ। ਸ਼੍ਰੀ ਗੁਰ ਕਲਗੀਧਰ ਬਿਦ-

---

[1]ਪਹਾੜ। [2]ਭਾਵ (ਤਲਵਾਰ) ਬੰਨ੍ਹਣ ਲਈ। [3]ਰੱਸੀ। [4]ਜੰਞੂ। [5]ਗਲ ਵਿਚ ਜੰਞੂ ਨਹੀਂ ਪਾਇਆ। [6]ਸਾਰਿਆਂ ਨੇ। [7]ਹੇ ਦਿੱਵ ਗਿਆਨੀਓ। *ਵਜੰਗਵਾਕ ਹੈ।

ਮਾਨਾ[1]॥੩੦॥ਸੁਨਿ ਸਿੱਖਨ ਗੁਰ ਸੋਂ ਪੁਨ ਕਹਜੋ।'ਮਾਨੈ ਨਹਿੰ ਨ,ਕਰਹਿ ਨਿਜ ਕਹਜੋ'। ਸੁਨਿ ਕਰਿ ਕਲਗ਼ੀਧਰ ਮੁਸਕਾਨੇ। ਤਿਨ ਸਿੱਖਨ ਸੋਂ ਬਾਕ ਬਖਾਨੇ ॥੩੧॥ 'ਮੋਹਿ ਨਿਕਟ ਆਨਹੁ ਅਬਿ ਜਾਇ। ਦਯਾ ਸਿੰਘ ਕੋ ਦੇਂ ਸਮੁਝਾਇ। ਕਜੋਂ ਨਹਿੰ ਪਹਿਰਤਿ ਤਿਸ ਤੇ ਸੁਨੈਂ। ਕੌਨ ਗਯਾਨ ਕੋ ਮਨ ਮਹਿੰ ਗੁਨੈਂ'[2] ॥੩੨॥ ਗਏ ਸੁ ਤਤਛਿਨ ਜਾਇ ਉਚਾਰਜੋ। 'ਉਠਿ ਕਰਿ ਗਮਨਹੁੰ,ਗੁਰੂ ਹਕਾਰਜੋ। ਸ਼੍ਰੀ ਮੁਖ ਕਰਹਿੰ ਭਲੇ ਫੁਰਮਾਵਨਿ।ਤਬਹਿ ਜਨੇਊ ਪਾਵਨ ਪਾਵਨ[3]॥੩੩॥ਸੁਨਤਿ ਦਯਾ ਸਿੰਘ ਉਠਿ ਭਾ ਖਰੋ। ਜਾਇ ਪਾਇ ਪੰਕਜ ਮੈਂ ਪਰੋ। ਸਤਿਗੁਰ ਗਯਾਨੀ ਮੁਖਹੁੰ ਬਖਾਨੀ। 'ਸਿੱਖਯਨਿ ਬਾਨੀ ਕਜੋਂ ਨਹਿੰ ਮਾਨੀ?॥੩੪॥ਕਜੋਂ ਨ ਰੁਚਹਿ ਐਸੀ ਬਿਧਿ ਤੇਰੇ?ਰਹਜੋ ਸਦਾ ਜਜੋਂ ਧਾਰਿ ਅਗੇਰੇ'। ਦਯਾ ਸਿੰਘ ਕਰ ਜੋਰਿ ਉਚਾਰਾ।'ਸ਼੍ਰੀਸਤਿਗੁਰ ਜੀ ਬਾਕ ਤੁਮਾਰਾ॥੩੫॥ਆਸਾਵਾਰ ਮਝਾਰ ਸੁਨਾਵਨ। ਜੱਗਜੁਪਵੀਤ ਕਰੋ ਜਿਮ ਪਾਵਨਿ। ਸੋ ਮੈਂ ਲਖਿ ਕਰਿ ਅਰਪਨਿ ਕਰਜੋ।ਰਾਵਰਿ ਕਰੁਨਾ ਤੇ ਸੋ ਧਰਜੋ ॥ ੩੬ ॥

ਸ਼੍ਰੀ ਮੁਖਬਾਕ ॥

ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੈ ਪਾਇ ॥

ਪੁਨਾ:—ਨਾਨਕ ਸਦੈ ਨਾਮ ਬਿਨੁ ਕਿਆ ਟਿਕਾ ਤਿਆ ਤਗੁ[4] ॥

ਚੌਪਈ।ਇਤਨਾਦਿਕ ਤਬਿ ਬਰਨਜੋ ਤਹਾਂ।ਜਗਜੁਪਵੀਤ ਸੁਖਦ ਸਚ ਮਹਾਂ। ਮਨਮਤਿ ਕਰਿ ਮੈਂ ਤਜਾਗਜੋ ਨਾਂਹੀ।ਖੋਜ ਲੀਨਿ ਗੁਰ ਆਸ਼ੈ ਮਾਂਹੀ॥੩੭॥ ਰਾਵਰ ਕੀ ਆਇਸੁ ਸਿਰ ਧਰੈਂ। ਉਚਰਹੁ ਅਬਿ ਤੈਸੇ ਸਭਿ ਕਰੈਂ'। ਦਯਾ ਸਿੰਘ ਕੋ ਸੁਨਜੋਂ ਸੁ ਆਸ਼ੈ।ਪ੍ਰੇਮ ਪਰਖਿ ਕਰਿ ਗੁਰੂ ਪ੍ਰਕਾਸ਼ੈ[5]:-॥੩੮॥'ਇਹ ਮੇਰੋ ਸਿਖ ਦਿਢ ਬ੍ਰਹਮ ਗਯਾਨੀ। ਸ਼ੁਭ ਬਾਨੀ ਸਤਿਗੁਰ ਕੀ ਮਾਨੀ।ਹਮਰੀ ਭਗਤਿ ਵਿਖੇ ਮਨ ਭੀਨਾ। ਅਤਿ ਉੱਤਮ ਨਿਸ਼ਚੈ ਮਨ ਕੀਨਾ ॥ ੩੯ ॥ ਅਬਿ ਤੇ ਆਗੇ ਜੋ ਸਿਖ ਮੇਰੋ। ਰਹਤਿ ਕਹਤਿ ਕੇ ਸਹਿਤ ਬਡੇਰੋ।—ਪਾਵਹੁ ਕੰਠ ਜਨੇਊ—ਕਹੈ। ਸੋ ਤਨਖਾਹੀ ਨਿਜ ਕੋ ਲਹੈ॥੪੦॥ਹਾਥ ਜੋਰਿ ਅਰ-ਦਾਸ ਕਰਾਵੈ। ਦੇ ਤਨਖਾਹ ਆਪ ਬਖਸ਼ਾਵੈ। ਹਿੰਦੂ ਤੁਰਕ ਦੁਹਨ ਤੇ

---

[1]ਪ੍ਰਗਟ ਹੀ। [2]ਤਦ ਪਵਿੱਤ੍ਰ ਜਨੇਊ ਪਾਓਗੇ। [3]ਜਨੇਊ। [4]ਗੁਰੂ ਜੀ ਨੇ ਕਿਹਾ:—।

ਨਮਾਰੀ।ਧਰਹਿ ਖਾਲਸਾ ਰਹਿਤ ਸੁਚਾਰੀ[1]॥੪੧॥ਜਗਤ ਕਾਨ ਤਜਿ ਹੋਹਿ ਨਿਰਾਲਾ। ਗੁਰਮਤਿ ਧਾਰਹਿ*ਉਦਤਿ ਬਿਸਾਲਾ[2]। ਜਗ ਮਹਿੰ ਜੇ ਮਲੇਛ ਬਲਵਾਨਾ। ਮਨ ਮਹਿ ਅਹੈ ਬਿਕਾਰ ਮਹਾਨਾ ॥੪੨॥ ਸਿੰਘ ਸੂਰਮੇ ਗੁਰਮਤਿ ਧਰੈਂ। ਇਨ ਦੋਨਹੁੰ ਕੋ ਨਾਸ਼ਨਿ ਕਰੈਂ[3]। ਦੋਨਹੁੰ ਲੋਕ ਲਹੈਂ ਸੁਖ ਭਾਰੀ। ਮੈਂ ਤਿਨ ਕੋ ਸੰਗੀ ਮੁਦਕਾਰੀ[4] ॥੪੩॥ ਹੋਇ ਖਾਲਸਾ ਮੇਰੋ ਰੂਪ। ਹਿਤ ਮਿਰਜਾਦਾ ਕਰਹਿ ਅਨੂਪਾ।ਸੋ ਸਭਿ ਕੋ ਅੰਗੀਕਾਰ।ਤਿਨ ਸਿੱਖਨ ਕੋ ਮੈਂ ਅਨੁਸਾਰਿ[5] ॥੪੪॥ ਇਮ ਕਲਗ਼ੀਧਰ ਸਿਖ ਸਮੁਝਾਏ। ਅਪਰ ਖਾਲ ਬਹੁ ਪੁਨ ਬਿਰਮਾਏ।ਸ਼ਸਤ੍ਰਨਕੋ ਹੇਰਤਿ ਹਰਖਾਵਹਿੰ।ਫੂਲਨਮਾਲਾ ਧੂਪ ਧੁਖਾਵਹਿੰ ॥ ੪੫ ॥ ਇਤੀ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਦਯਾ ਸਿੰਘ ਕੋ' ਪ੍ਰਸੰਗ ਬਰਨਨੰ ਨਾਮ ਅਸ਼ਟ ਬਿੰਸਤੀ ਅੰਸੂ ॥ ੨੮ ॥

੨੯. [ਚੱਜੇ ਮੱਜੇ ਮਸੰਦ ਨੂੰ ਦੰਡ। ਮਸੰਦਾਂ ਦੀ ਨਕਲ]।

ਦੋਹਰਾ ॥ ਸਤਰਾਂ ਸੈ ਪਚਵੰਜਵੇਂ ਸ਼੍ਰੀ ਦੇਵੀ ਬਿਦਤਾਇ।ਸਤਿਵੰਜੇਂ ਮਹਿੰ ਸਤਿਗੁਰੂ ਗਹੇ ਮਸੰਦ ਝੁਠਾਇ[6]॥੧॥ਚੌਪਈ ॥ ਪੂਰਬ ਦਿਸ਼ ਮੈਂ ਨਗਰ ਬਿਸਾਲੇ। ਕਾਂਸ਼ੀ ਪਟਨਾ ਸਿੱਖ ਬੰਗਾਲੇ। ਗਾਜ਼ੀ ਪੁਰਿ,ਢਾਕਾ,ਮੁੰਗੇਰ। ਰਾਜਮਹਿਲ, ਮਿਰਜ਼ਾਪੁਰ ਹੇਰਿ॥੨॥ਫਰਕਾਬਾਦ, ਮਖਸੂਦਾਬਾਦਿ।ਬ੍ਰਹਮ ਪੁੱਤ੍ਰ ਬਡ ਨਦ ਤੇ ਆਦਿ।ਕਹਿੰ ਲਗਿ ਗਿਨੀਐ ਪੂਰਬ ਦਿਸ਼ਿ ਕੋ।ਦੇਤਿ ਕਾਰ ਗੁਰ ਪਾਇੰ[7] ਪਰਸ ਕੋ ॥੩॥ ਦੈ ਮਸੰਦ ਉਤ ਤੇ ਧਨ ਲਯਾਵੈਂ। ਅਧਿਕ ਅਰਧ ਤੇਆਪ ਛਪਾਵੈਂ।ਕੁਛ ਅਰਪਹਿੰ ਸਤਿਗੁਰੂ ਖਜ਼ਾਨੇ।ਬਹੁ ਧਨਤੇਜਿਨ ਗਰਬ ਮਹਾਨੇ ॥੪॥ ਹੀਰੇ ਮੁਕਤਾ ਆਦਿ ਜਵਾਹਰ। ਆਨਹਿੰ ਰਾਖਹਿੰ ਪਾਸ ਅਜ਼ਾਹਰ[8]।

---

[1]ਸ੍ਰੇਸ਼ਟ ਆਚਾਰ ਵਾਲੀ। [2]ਬੜਾ ਪ੍ਰਗਟੇਗਾ। [3]ਭਾਵ ਮਲੇਛਾਂ ਤੇ ਵਿਕਾਰਾਂ ਨੂੰ। [4]ਅਨੰਦ ਦੇਣ ਵਾਲਾ। [5]ਝੂਠੇ ਮਸੰਦ। [6]ਚਰਨ। [7]ਲੁਕਾਕੇ।

*ਜੰਞੂ ਸਤਿਗੁਰਾਂ ਨੇ ਅਪਣੇ ਸਿੱਖਾਂ ਲਈ ਦੂਤਿਯ ਜਨਮ ਦੀ ਨਿਸ਼ਾਨੀ ਨਹੀਂ ਸੀ ਰਖਿਆ, ਗੁਰੂ ਸ਼ਰਨ ਪ੍ਰਾਪਤ ਹੋਕੇ ਗੁਰ ਸਿਖ ਦ੍ਵਿਜ ਹੋ ਜਾਂਦਾ ਸੀ। 'ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥' ਗੁਰੂ ਗ੍ਰੰਥ ਸਾਹਿਬ ਜੀ ਦਾ ਵਾਕ ਹੈ। ਫਿਰ ਜਦ ਅੰਮ੍ਰਿਤ ਛਕਾਇਆ ਤਾਂ ਪੁਰਾਤਨ ਰੀਤੀ, ਸਿਖਾ, ਸੂਤ ਧੋਤੀ ਆਦਿ ਉਡਾਕੇ, ਹੋਰਨਾਂ ਸਭ ਪੂਜਾ ਤੋਂ ਵਰਜ ਕੇ ਇਕ ਅਕਾਲ ਦੇ ਲੜ ਲਾਇਆ। ਜੇ ਫਰਜ਼ ਕਰ ਲਓ ਕਿ ਕਿਸੇ ਕਿਸੇ ਨੇ ਜੰਞੂ ਨਹੀਂ ਸੀ ਲਾਹਿਆ ਤਾਂ ਇਸ ਸਾਖੀ ਤੋਂ ਸਪਸ਼ਟ ਹੋ ਗਿਆ ਕਿ ਗੁਰੂ ਜੀ ਦੀ ਨਿਜ ਆਗਿਆ ਹੈ ਕਿ ਜੰਞੂ ਪਹਿਨਣਾਂ ਤਨਖਾਹੀਏ ਹੋਣਾ ਹੈ। ਹੁਕਮ ਇਹ ਹੈ ਕਿ ਹਿੰਦੂ ਤੁਰਕ ਦੋਹਾਂ ਤੋਂ ਵੱਖਰੀ ਖਾਲਸੇ ਦੀ ਆਪਣੀ ਰਹਿਤ ਧਾਰਨੀ ਅੰਮ੍ਰਿਤ ਛਕਣਾ 'ਦ੍ਵਿਜਮੇ' ਹੋ ਜਾਣਾ ਹੈ।

ਬਸਤ੍ਰ ਬਿਭੂਖਨ ਮੋਲ ਬਡੇਰੇ।ਸਿੱਖਨ ਤੇ ਲੈ ਰਾਖਤਿ ਡੇਰੇ।੫॥ਪੂਜਾਦਰਬ ਖਾਇਂ ਬਯਸਾਰੀ । ਸ਼ਰਧਾ ਛੋਰਿ ਗਈ ਮਣਿਹਾਰੀ ।–[1]ਹਮ ਸਕੇਲ ਗੁਰਕੋ ਧਨ ਦੈਹੈਂ।ਨਤੁ ਘਰਬੈਠੇ ਕਿਤ ਤੇ ਪੈਹੈਂ–॥੬॥ਇੱਤਮਾਦਿਕ ਮਨ ਜਾਨਤਿ ਗਰਬੈਂ। ਲਾਖਹੁੰ ਨਿਜ ਘਰ ਰਾਖਹਿ ਦਰਬੈ। ਸਿੱਖ ਬੰਗਾਲੇ ਤੇ ਇਕ ਆਯੋ। ਥਾਨ ਬਾਦਲਾ ਕੋ[2] ਇਕ ਲਯਾਯੋ॥੭॥ਕਰਸੋਆਨਿ ਆਨੰਦਪੁਰਿ ਡੇਰਾ।ਔਰ ਸੰਗ ਜਿਹ ਸੰਗ ਘਨੇਰਾ । ਜਬਿ ਸਤਿਗੁਰ ਨੇ ਸਭਾ ਲਗਾਈ। ਦੇਨਿ ਲਗੇ ਦਰਸ਼ਨ ਸਮੁਦਾਈ॥੮॥ਪੂਰਬ ਕੀ ਸੰਗਤਿ ਜੋ ਭਾਰੀ । ਅਨਿਕ ਅਕੋਰਨਿ ਕੋ ਕਰ ਧਾਰੀ।ਪਹੁੰਚਿ ਕਰਸੋ ਦਰਸ਼ਨ-ਗੁਰ ਕੇਰਾ।ਬੰਦਨ ਕਰਿ ਕਰਿ ਭਾਉ ਘਨੇਰਾ ॥ ੯ ॥ ਸਰਬ ਅਕੋਰ ਅਰਪ ਕਰਿ ਆਗੇ। ਧਰਸੋ ਥਾਨ ਜਗਮਗਦੁਤਿ ਜਾਗੇ।ਸਭਾ ਸਰਬ ਅਵਿਲੋਕਤਿ ਕਹਸੋ।'ਵਸਤੁ ਅਜਾਇਬਇਕ ਇਹ ਲਹਸੋ ॥ ੧੦ ॥ ਆਗੈ ਇਸ ਕੋ ਸਮ ਨਹਿੰ ਦੇਖਾ । ਲਗਸੋ ਹੋਇਗੋ ਦਰਬ ਬਿਸ਼ੇਖਾ' । ਜਬਿ ਸਤਿਗੁਰ ਤਿਸ ਓਰ ਨਿਹਾਰਾ । ਹਾਥ ਜੋਰਿ ਤਿਨ ਬਾਕ ਉਚਾਰਾ ॥ ੧੧ ॥ 'ਹੇ ਪ੍ਰਭੂ ਪਠਸੋ ਥਾਨ ਇਕ ਆਗੇ। ਇਸ ਕੀ ਸਮ ਜਿਸ ਕੋ ਧਨੁ ਲਾਗੇ । ਹੁਤੋ ਜ਼ਨਾਨਾ ਇਹੁ ਮਰਦਾਨਾ। ਰਾਵਰਿ ਪਹਿਰਨਿ ਹਿਤ ਮੈਂ ਆਨਾ ॥੧੨॥ਪੂਰਬ ਪਠਸੋ ਜ਼ਨਾਨਾ ਜੋਇ। ਪਹਿਰਸੋ ਮਾਤ ਕਿਧੌਂ ਨਹਿੰ ਸੋਇ ? ਕਰਹੁ ਭਾਵਨਾ ਪੂਰਨ ਮੇਰੀ । ਪਹਿਰਹੁ ਬਸਤ੍ਰ ਆਪ ਇਕ ਬੇਰੀ'॥੧੩॥ ਸ਼੍ਰੀ ਕਲਗ਼ੀਧਰ ਸੁਨਿ ਕਰਿ ਕਹਸੋ । 'ਪ੍ਰਥਮ ਥਾਨ ਤੁੰ ਹਮ ਨਹਿੰ ਲਹਸੋ । ਪੂਛਹੁ ਕੋਸ਼ਪਤੀ ਕੋ ਸੋਇ । ਆਯਹੁ ਧਰਸੋ ਪਹੁੰਚਿਓ ਹੋਇ' ॥ ੧੪ ॥ ਗਯੋ ਦਾਸ ਖੋਜਸੋ ਥਲ ਸਾਰੇ । ਸਭਿਨਿ ਕਹਸੋ 'ਹਮ ਨਹੀਂ ਨਿਹਾਰੇ' । ਸਿਖ ਕੋ ਬੂਝਸੋ 'ਤੈਂ ਕਿਸ ਦੀਨਾ?ਕਿਨਹੁੰ ਨ ਆਨਸੋਂ, ਹੇਰਨਿ ਕੀਨਾ[3]' ॥੧੫॥ ਸੁਨਤਿ ਬੰਗਾਲੀ ਕਹਸੋ ਪ੍ਰਕਾਸ਼ । 'ਪ੍ਰਥਮ ਮਸੰਦ ਬੁਲਾਕੀ ਦਾਸ।ਸੋ ਗੁਰ ਕਾਰ ਤਹਾਂ ਤੇ ਲੈਤਿ।ਗੁਰ ਕੇ ਨਿਕਟ ਆਨਿ ਸਭਿ ਦੈਤਿ॥੧੬॥ਮਰਸੋ ਸੁ ਪਾਛੈ ਚੈਯਾ ਮੈਯਾ। ਆਨਹਿ ਸਕਲ ਕਾਰ ਦ੍ਵੈ ਭੈਯਾ[4]। ਬਹੁ ਤਾਗੀਦ ਕੀਨਿ ਮੈਂ ਦੇਤਿ–। ਅਰਪਹੁ ਜਾਤੇ ਗੁਰੂ ਨਿਕੇਤ–॥ ੧੭ ॥ ਨਿਕਟ ਹਕਾਰਿਬੂਝੀਅਹਿ ਤਾਂਹੀ।ਦਿਯੋਬਾਦਲਾ ਕਿਸ ਕਰਮਾਂਹੀ'।ਸੁਨਤਿ ਪ੍ਰਭੂ ਕੈ ਕੋਪ ਬਿਸਾਲਾ। ਕਰਸੋ ਹੁਕਮ ਆਨਸੋਂ ਤਤਕਾਲਾ ॥ ੧੮ ॥

[1](ਮਸੰਦ ਇਉਂ ਵਿਚਾਰਦੇ ਹਨ:–)। [2]ਇਕ ਪਟ ਦਾ ਕੱਪੜਾ ਜੋ ਤਿੱਲੇਤਾਰਾਂ ਪਾਕੇ ਉਲੀਂਦਾ ਹੈ। [3](ਖਜ਼ਾਨਾ) ਵੇਖਿਆ ਹੈ । [4]ਦੋਵੇਂ ਭਿਰਾ ।

ਗਯੋ ਸੁਭਟ ਬੈਠੇ ਜਹਿਂ ਪਾਯਹੁ। ਆਨਿ ਸਭਾ ਮੈਂ ਸੋ ਠਹਿਰਾਯਹੁ[1]। ਬੂਝਨ ਲਗੇ 'ਕਹਾਂ ਥਾਨ ਤੈਂ ਆਨਾ?'।ਤਿਸ ਛਿਨ ਇਕ ਸਿਖ ਊਚ ਬਖਾਨਾ ॥੧੯॥ 'ਮਹਾਂਰਾਜ!ਇਕ ਦਿਨ ਮੈਂ ਦੇਖਾ।ਪਹਿਰਜੋ ਇਸ ਕੀ ਤ੍ਰਿਯਾ ਵਿਸ਼ੇਖਾ।ਚਲੀ ਜਾਤਿ ਕਿਹ ਬਜ਼ਾਹ ਸਮਾਜਾ। ਅਦਭੁਤਿ ਦੁਤਿ ਬਹੁ ਧਨ ਤੇ ਸਾਜਾ'॥੨੦॥ ਨਹਿ ਬੋਲਜੋ ਚੈਯਾ ਧਰਿ ਮੌਨ।ਪਠੇ ਸੁਭਟ ਤਬਿ ਤਿਸਕੇ ਭੌਨ।ਖੋਜਜੋਭਲੇ ਨਿਕਾਸਜੋ ਸੋਇ। ਆਨਜੋਂ ਸਭਾ ਬਿਖੇ ਜਬਿ ਸੋਇ ॥ ੨੧॥ ਦੇਖਤਿ ਸਗਰੇ ਥਾਨ ਮਿਲਾਯੋ। ਦੋਨਹੁੰ ਕੋ ਇਕਸਮ ਦਰਸਾਯੋ।ਕਰਜੋ ਹੁਕਮ'ਇਸ ਦਿਹੁ ਲਟਕਾਇ।ਸਿਰ ਤਰ ਕਰਿਕੈ ਦੇਹੁ ਸਜ਼ਾਇ॥੨੨॥ਪਾਪ ਬਿਲੰਦ ਮਸੰਦਨਿ ਕਰੇ। ਹੋਹਿਂ ਪਵਿੱਤ੍ਰ ਮਾਰਤਉ ਮਰੈ[2]'। ਸੁਨਿ ਗੁਰ ਹੁਕਮ,ਜਾਟ ਸੋ ਚੈਯਾ। ਗਹਿ ਦਿਢ ਬੰਧ ਦੇਹਿ ਲਟਕੈਯਾ[3]॥੨੩॥ਦੇ ਸਜ਼ਾਇ ਬੰਧਨ ਕਰਿ ਰਾਖਾ*। ਸ਼ਰਧਾ ਹੀਨ ਸਭਿਨਿ ਨੇ ਲਾਖਾ। ਅੰਤ ਮਸੰਦਨ ਕੋ ਗੁਰ ਚਹਾ।ਜੇ ਕਰਤੇ ਸਿੱਖਨ ਦੁਖ ਮਹਾਂ ॥ ੨੪ ॥ ਇਕ ਦਿਨ ਸਭਾ ਬਿਖੈ ਗੁਰ ਪੂਰੇ। ਊਚੇ ਤਖਤ ਸੁਹਾਵਤਿ ਰੂਰੇ।ਸ੍ਰਾਂਗੀ ਭਾਂਡ ਆਇ ਕਹਿ ਪਾਸਾ। 'ਹੁਕਮ ਹੋਇ ਤਾਂ ਕਰਹਿਂ ਤਮਾਸਾ' ॥੨੫॥ਸੁਨਿ ਪ੍ਰਭੁ ਕਹਜੋ 'ਮਸੰਦ ਬਨਾਵਹੁ। ਸ੍ਰਾਂਗ ਕ੍ਰਿਯਾ ਇਨ ਕੀ ਦਿਖਰਾਵਹੁ'। ਸੁਨਿ ਆਇਸੁ ਇਕ ਬਨਜੋਂ ਮਸੰਦ। ਜਾਮਾ ਪਾਯਹੁ ਗਰੇ ਬਿਲੰਦ ॥ ੨੬ ॥ ਬੋਸ੍ਹਾ ਸੈਗ ਲੀਨਿ, ਚਢਿ ਘੋਰੀ। ਚਲਜੋ ਕਾਰ ਉਗਰਾਹਨਿ ਓਰੀ। ਸਿਖ ਸ਼ਰਧਾਲੂ ਨਿਰਧਨ ਕੇ ਘਰ। ਉਤਰਜੋ ਜਾਇ ਸੈਗ ਦੈ ਨਫਰ[4] ॥ ੨੭ ॥ ਪਿਖਿ ਸਿਖ ਤਤਛਿਨ ਫਿਕਰ ਉਦਾਰਾ। ਲੀਨਿ ਰਜਤਪਣ ਕਿਤਹੁੰ ਉਧਾਰਾ। ਧਰਿ ਆਗੇ ਤਿਨ ਬੰਦਨ ਕਰੀ। ਕਹਜੋ ਮਸੰਦ ਰਿਦੈ ਰਿਸ ਭਰੀ॥੨੮॥'ਕਨਾ ਕੀਨਸਿ ਮੂਰਖ ਤੈਂ ਏਹੁ।ਪੰਜ ਰਜਤਪਣ ਕਜੋਂ ਨਹਿ ਦੇਹੁ'। ਗਾਰਿ ਨਿਕਾਰ ਰਜਤਪਣ ਲੈਕੈ। ਬਾਰਬਧੂ ਦਿਸ਼ਿ ਦਯੋ ਬਰੈ ਕੈ ॥ ੨੯ ॥ ਸਿਖ ਦੁਖ ਪਾਇ ਗਯੋ ਘਰ ਮਾਂਹੀ। ਅਸਨ

---

[1]ਖੜਾ ਕੀਤਾ। [2]ਮਾਰਨ ਨਾਲ ਸ਼ੁੱਧ ਹੋ ਜਾਏਗਾ। [3]ਉਸ ਜੱਟ ਚੈਂਯੇ ਨੂੰ ਪਕੜ ਕੇ ਜਕੜ ਕੇ ਲਟਕਾ ਦਿੱਤਾ। (ਅ) ਜਰਾਂ (ਸਿੰਪੀਂ) ਨੇ..... । [4]ਨੌਕਰ।

*ਜਾਪਦਾ ਹੈ ਕਿ ਥੋੜੀ ਦੇਰ ਲਟਕਾ ਕੇ ਜੋ ਲੋਕੀ ਖੋਟੇ ਮਸੰਦ ਦੀ ਸਜ਼ਾਤੱਕ ਲੈਣ,ਫੇਰ ਛਡ ਦਿੱਤਾ, ਕਿਉਂਕਿ ਅਗਲੀ ਸਜ਼ਾ ਵਿਚ ਦੱਸਿਆ ਹੈ ਕਿ ਉਸ ਨੂੰ ਬੰਗਾਲ ਦੇਸ਼ ਜਾਣੋ ਰੋਕ ਦਿੱਤਾ, ਇਉਂ ਉਸ ਦੀ ਸ਼ਰਧਾ ਹੀਣਤਾ ਸਾਰੇ ਪਤਾ ਲਗ ਗਈ ਤੇ ਕੱਢਿਆ ਗਿਆ।

ਹੇਤੁ ਕੁਛ ਪਾਵਤਿ ਨਾਂਹੀ। ਤ੍ਰਿਯ ਕੀ ਨਾਥ ਅਲਪ ਧਨ ਕੇਰੀ। ਧਰੀ ਦੁਕਾਨ ਜਾਇ ਤਿਸ ਥੋਰੀ ॥ ੩੦ ॥ ਦਾਲ ਉਰਦ ਕੀ ਛਮਕ ਬਨਾਈ[1]। ਗੋਧੂਮ ਕੇ ਢੁਰਕੇ[2] ਸਮੁਦਾਈ। ਕਰਿਕੈ ਤਯਾਰ ਗਯੋ ਕਰਿ ਜੋਰੇ। 'ਅਚਹੁ ਅਸਨ ਚਲੀਐ ਗ੍ਰਿਹ ਓਰੇ' ॥ ੩੧ ॥ ਸੁਰਾਪਾਨ ਤੇ ਮਸਤ ਮਹਾਨਾ। ਘੂਮਤਿ ਕੀਨੋ ਸਦਨ ਪਯਾਨਾ। ਚੌਕੀ ਪਰ ਬਿਠਾਇ ਸੋ ਲਯਾਯੋ। ਦੇਖਤਿ ਕ੍ਰੋਧਯੋ ਕ੍ਰਰ ਅਲਾਯੋ ॥੩੨॥ 'ਕਹਾਂ ਅਸਨ ਗੁਰ ਮਾਰੇ ਆਨਾ?ਇਹ ਨਹਿੰ ਖਾਹਿੰ ਹੌਮਾਰੇ ਸ੍ਨਾਪਾਪੀ ! ਤੁਵ ਘਰ ਮਹਿੰ ਗੁਰ ਆਯੋ।ਕਹਾਂ ਭਾਉ ਕਰਿ ਅਸਨ ਅਚਾਯੋ ?' ॥ ੩੩ ॥ ਫੁਰਕੇ ਕੂਕਰ ਦਿਸ਼ਾ ਬਗਾਏ। ਦਾਰ ਗੋਰਿ ਤਹਿੰ ਦੀਨਿ ਬਹਾਏ।ਰਿਸ ਤੇ ਉਠਨੋ ਸਿੱਖ ਕਰਿ ਜੋਰਤਿ।ਮਸਤਕ ਟੇਕਤਿ ਬਹੁਰ ਨਿਹੋਰਤਿ ॥ ੩੪ ॥ 'ਕਹਹੁ ਆਪ, ਸੋ ਅਸਨ ਬਨਾਵਹੁੰ। ਨਹਿੰ ਉਧਾਰ ਨਿਰਧਨ ਮੈਂ ਪਾਵਹੁੰ[3]'। ਕਹਿ ਮਸੰਦ 'ਸੁਨਿ ਸਿੱਖ ਹਮਾਰੇ!ਕਰਹੁ ਤਿਹਾਵਲ ਆਮਿਖ ਤਯਾਰੇ ॥੩੫॥ ਆਨ ਬਾਰਨੀ[4] ਪੂਰ ਸੁਰਾਹੀ। ਚਾਵਰ ਸੁਖਮ ਕਰਿ ਤੋਂ ਖਾਹੀਂ। ਨਤੁ ਸਿੱਖੀ ਤੇ ਖਾਰਜ ਕਰੌਂ। ਦੋਸ਼ ਅਨੇਕ ਤੋਹਿ ਪਰ ਧਰੌਂ' ॥੩੬॥ ਸੁਨਿ ਸਿੱਖਨ ਕਰ ਜੋਰਿ ਮਨਾਯੋ। ਨੱਥ ਬੇਚ ਸੋ ਸਗਲ ਬਨਾਯੋ। ਖਾਯੋ ਬੇਸ੍ਵਾ ਸਹਿਤ ਮਸੰਦ। ਤਊ ਤਾੜਨਾ ਕਰਤਿ ਬਿਲੰਦ ॥ ੩੭ ॥ ਅਚਵਹਿ ਮਾਸ ਬਾਰਨੀ ਪੀਵਤਿ। ਕਰਿ ਕਰਿ ਹੁਕਮ ਹੰਕਾਰੀ ਥੀਵਤਿ। ਕਹਤਿ ਭਯੋ 'ਅਬਿ ਦੇਹੁ ਬਿਦਾਈ। ਗੁਰੁ ਨਿਕਟ ਜੋ ਲੇ ਕਰਿ ਜਾਈਂ' ॥੩੮॥ ਸਿਖ ਸਚਿੰਤ ਸੁਨਿਕੈ ਅਤਿ ਹੋਵਾ। ਦੇਨਿ ਹੇਤੁ ਕੁਛ ਘਰ ਨਹਿੰ ਜੋਵਾ। ਤਬਿ ਲਹਿੰਗਾ ਤ੍ਰਿਯ ਕੋ ਲੇ ਗਯੋ। ਏਕ ਰਜਤਪਣ ਆਨਤਿ ਭਯੋ ॥ ੩੯ ॥ ਮੱਤ ਸੁਰਾ ਕਰ ਦੇਨਿ ਜੁ ਲਾਗਯੋ[5]। ਦੇਖਤਿ ਕ੍ਰੋਧ ਮੂੜ ਕੋ ਜਾਗਯੋ। ਸਿੱਖ ਪਰਯੋ ਪਾਇਨ ਪਰ ਜਬੈ। ਲਾਤ ਪ੍ਰਹਾਰ ਕਰਤਿ ਭਾ ਤਬੈ। ੪੦ ॥ 'ਧਿਕ ਧਿਕ ਤੈਂ ਇਮ ਜਨਮ ਗਵਾਯੋ। ਗੁਰ ਕੀ ਕਾਰ ਕਹਾਂ ਇਕ ਲਯਾਯੋ'। ਲਿਯੋ ਰਜਤਪਣ ਨਫਰ[6] ਉਠਾਇ। ਗਾਰਿ ਨਿਕਾਰਤਿ ਸਿਖ ਕੋ ਜਾਇ ॥੪੧॥ ਬੇਸ੍ਵਾ ਕੋ ਕੌਰੀ ਭਰਿ ਚਲਨੋ। ਰਹਨੋ ਬਿਸੂਰਤਿ ਸਿਖ ਦੁਖ ਭਰਨੋ। ਕਰਿ ਕਰਿ ਸ੍ਵਾਂਗ ਭਾਂਡ ਪਿਖਰਾਵੈਂ। ਕ੍ਰਿਆ ਬੇਖ ਸਗਰੀ ਦਿਖਰਾ-

---

[1]ਮਹਾਂ ਦੀ ਦਾਲ ਘਿਉ ਵਿੱਚ ਭੁੰਨ ਕੇ ਬਨਾਈ। [2]ਕਣਕ ਦੇ ਫੁਲਕੇ। [3]ਮੈਂ ਨਿਰਧਨ ਹਾਂ ਮੈਨੂੰ ਉਧਾਰ ਨਹੀਂ ਮਿਲਦਾ। [4]ਸ਼ਰਾਬ। [5]ਸ਼ਰਾਬ ਵਿੱਚ ਮਸਤ ਦੇ ਹੱਥ ਜਦ ਦੇਣ ਲੱਗਾ। [6]ਨੌਕਰ ਨੂੰ।

ਵੈਂ* ॥੪੨॥ ਚਲੇ ਗਰਬ ਤੇ ਗਾਰਿ ਨਿਕਾਰਤਿ। ਏਕ ਭਾਂਡ ਸਿਖ ਬਨਿ ਹੈ ਆਰਤਿ। ਗੁਰ ਸਮੇਤ ਪਿਖਿ ਸਭਾ ਅਚੰਭਾ।–ਕਰਤਿ ਮਸੰਦ ਇਤਿਕ ਬਡ ਦੰਭਾ!–॥੪੩॥ਸੁਨਿ ਸਿੱਖਨਿ ਕੋ ਦੁਖ ਤਿਸ ਕਾਲਾ।ਕਲਗ਼ੀਧਰ ਉਰ ਕ੍ਰੋਧ ਬਿਸਾਲਾ। ਰਕਤ ਨੇਤ੍ਰ ਕਰਿ ਹੁਕਮ ਬਖਾਨਾ। 'ਗਹਹੁ ਮਸੰਦਨਿ ਜੋ ਜਿਸ ਥਾਨਾ ॥੪੪॥ ਮੁਸ਼ਕੈਂ ਦੈ ਦੈ ਆਨਹੁ ਜਾਇ। ਬੰਧਿ ਕੈਦ ਮਹਿੰ ਦੇਹੁ ਸਜ਼ਾਇ। ਪ੍ਰਾਨ ਸਮਾਨ ਸਿੱਖ ਮਮ ਪਯਾਰੇ।ਇਤੋ ਕਸ਼ਟ ਦੀਨਸਿ ਹੱਤਯਾਰੇ ॥ ੪੫॥ ਤਉ ਧੈਨ ਸਿਖ ਸਿੱਖੀ ਰਾਖੇ। ਸਹਿ ਸੰਕਟ ਗੁਰ ਸ਼ਰਨ ਸੁ ਕਾਂਖੇ। ਖੋਟੇ ਕਰਮ ਕਰਤਿ ਨਿਤ ਰਹੈ।ਅਬਿਲੰ ਨਹਿ ਕੁਚਾਲ ਇਨ ਲਹੈਂ[1]॥੪੬॥ ਚਹੂੰ ਦਿਸ਼ਨਿ ਮਹਿੰ ਲਿਖੇ ਪਠਾਏ। ਦੂਰ ਦੂਰ ਤੇ ਗਹਿ ਗਹਿ ਲਯਾਏ। ਬੰਧਿ ਬੰਧਿ ਕਰਿ ਬ੍ਰਿੰਦ ਮਸੰਦਨਿ।ਦੁਖ ਬਿਲੰਦ ਦੇ ਕਰੇ ਨਿਕੰਦਨ[2]॥੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਮਸੰਦਨ' ਪ੍ਰਸੰਗ ਬਰਨਨੰ ਨਾਮ ਏਕਤ੍ਰਿੰਸਤੀ ਅੰਸੂ ॥੨੯॥ ੩੦. [ਭਾਈ ਤਖਤ ਮਲ ਫੇਰੂ । ਭਾਈ ਰਾਊ ਆਦਿ ਮਸੰਦ]।

ਦੋਹਰਾ ॥ ਗਹਿਨ ਗਏ[3] ਕੇਤਿਕ ਭਰੇ ਸ਼ਰਨ ਪਰੇ ਘਿਘਿਆਇ। ਖੋਟ ਅਲਪ ਤੇ[4]ਬਚ ਰਹੇ ਕ੍ਰਿਪਾ ਕਰੀ ਗੁਰਰਾਇ॥੧॥ਚੌਪਈ॥ ਇਕ ਨੱਕੇ ਮਹਿੰ ਹੁਤੋ ਮਸੰਦ। ਤਿਸੀ ਦੇਸ਼ ਲੇ ਕਾਰ ਬਿਲੰਦ। ਪਾਇ ਤ੍ਰਾਸ ਆਨੰਦਪੁਰਿ ਆਯੋ।ਸਭਿ ਇਸਤ੍ਰੀ ਕੋ ਬੇਖ ਬਨਾਯੋ॥੨॥ਪਹਿਰ ਘਾਘਰੋ ਸਿਰ ਗੁੰਦਵਾਇ। ਮਾਤਨਿ ਪਾਸ ਪ੍ਰਵੇਸ਼ਯੋ ਜਾਇ। ਨਾਮ ਤਖਤਮਲ ਕਹੀਅਹਿ ਤਾਂਹਿ। ਗੁਰ ਤੇ ਧਰਯੋ ਤ੍ਰਾਸ ਮਨ ਮਾਂਹਿ॥੩॥ਤਬਿ ਜੀਤੋ ਸੁੰਦਰੀ ਤਿਸ ਹੇਰਾ।ਪਰਯੋ

---

[1]ਹੁਣ ਤਕ ਇਨ੍ਹਾਂ ਦੀ ਕੁਚਾਲ ਵੱਲ ਨਹੀਂ ਡਿੱਠਾ (ਸਿੱਖਾਂ ਨੇ)। (ਅ) ਜਾਣੀ ਨਹੀਂ ਗਈ। [2]ਦੂਰ ਕਰ ਦਿੱਤੇ,। [3]ਫੜਨ ਗਿਆਂ [4]ਥੋੜਾ ਖੋਟ ਹੋਣ ਕਰਕੇ।

*ਭੰਡਾਂ ਨੇ ਨਾਟਕ ਜੋ ਕਰਨਾ ਹੈ ਉਸ ਵਿਚ ਘੱਟ ਵਰਤ ਰਹੀ ਗਲ, ਯਾ ਸਾਧਾਰਨ ਵਰਤ ਰਹੀ ਗਲ ਨਹੀਂ ਦੱਸਣੀ ਪਰ ਜਿਸ ਵਿਗਾੜ ਨੂੰ ਦੱਸਣਾ ਹੈ ਉਸਦਾ ਅਤਿਸ਼ੈ ਬੁਰਾ ਨਮੂਨਾ ਦੱਸਣਾ ਹੈ। ਮਸੰਦ ਬਹੁਤ ਨੀਚ ਹੋ ਗਏ ਹੋਣਗੇ ਤਾਂ ਹੀ ਭੰਡਾਂ ਨੇ ਨਕਲਾਂ ਵਿਚ ਅਤਿ-ਸੈਤਾ ਦਿਖਲਾਈ, ਜਿਸ ਤੇ ਸੋਧ ਤੇ ਤਾੜਨਾ ਸ਼ੁਰੂ ਹੋਈ, ਪਰ ਵਿਚਲੇ ਮੋਲ ਦੇ ਤੇ ਕੁਛ ਚੰਗੇ ਤੇ ਵਿਚ ਵਿਚ ਬਹੁਤੇ ਚੰਗੇ ਭੀ ਸਨ, ਜਿਨ੍ਹਾਂ ਦਾ ਵੇਰਵਾ ਅਗੇ ਪ੍ਰਸੰਗਾਂ ਵਿਚ ਆਉਂਦਾ ਹੈ, ਸੋ 'ਪਾਪੀ ਡੰਡੇ ਤੇ ਪੁੰਨੀ ਨਿਵਾਜੇ'। ਤੀਹਵੇਂ ਅੰਸੂ ਵਿਚ ਭਲਿਆਂ ਮਸੰਦਾਂ ਦੇ ਪ੍ਰਸੰਗ ਆਉਣਗੇ। ਪੂਜਾ ਦਾ ਧਾਨ ਜੋ ਨਿਡਰ ਹੋਕੇ ਵਰਤੇ ਉਸਦੀ ਮਤਿ ਕਾਇਮ ਨਹੀਂ ਰਹਿੰਦੀ, ਚਾਹੇ ਮਸੰਦ ਹੋਵੇ, ਚਾਹੇ ਮਹੰਤ ਚਾਹੇ, ਸੰਤ ਹੋਵੇ ਚਾਹੇ ਅਕਾਲੀ, ਭਾਈ ਸਾਹਿਬ ਜੀ ਦਾ ਵਾਕ ਹੈ 'ਤਿਉ ਧਰਮਸਾਲ ਦੀ ਢਾਕ ਹੈ ਵਿਹੁ ਖੰਡੂ ਪਾਜੁ' [ਭਾਃ ਗੁਃ ੩੫- ੨.

ਸ਼ਰਨ ਭੈ ਭੀਤ ਬਡੇਰਾ। ਰੱਛਾ ਕਰਨਿ ਉਚਿਤ ਮਨ ਜਾਨਾ। ਧੀਰਜ ਦੈਬੋ ਹੋਤੁ ਬਖਾਨਾ ॥ ੪॥ 'ਤਮਾਗ ਦੇਹ ਤੂੰ ਅਬਿ ਡਰ ਗਿਨਤੀ।ਹਮ ਪ੍ਰਭੁ ਸਾਥ ਭਨਹਿੰ ਬਹੁ ਬਿਨਤੀ। ਜਨੋਂ ਕਨੋਂ ਕਰਹਿੰ ਬਚਾਵਨ ਤੇਰੋ। ਉਰ ਸਿਮਰਹੁ ਗੁਰ ਨਾਮ ਬਡੇਰੋ'॥੫॥ਇਕ ਕੋਸ਼ਠ ਮਹਿੰ ਤਾਂਹਿ ਬਿਠਾਏ। ਗਈ ਇਕੰਤ ਕੰਤ ਕੋ ਪਾਏ। ਹਾਥ ਜੋਰਿ ਕਰਿ ਬਿਨੈ ਬਖਾਨੀ। 'ਸ਼੍ਰੀ ਪ੍ਰਭੁ ਤੁਮ ਤੇ ਕਛੂ ਨ ਛਾਨੀ ॥ ੬ ॥ ਰਿਦੈ ਦੀਨ ਹੁਇ ਪਰੈ ਜੁ ਸ਼ਰਨੀ। ਤਿਸ ਕੀ ਕਰਨ ਗੋਪਤਾ ਬਰਨੀ[1]। ਇਮ ਉਪਦੇਸ਼ਹੁ ਅਰ ਪ੍ਰਣ ਧਾਰਹੁ। ਅਹੈ ਧਰਮ ਇਮ ਪਰਉਪਕਾਰਹੁ॥੭॥ਕਹੈਂ ਕਹਾਂ,ਜੋ ਨੱਕੇ ਦੋਸ਼। ਹੁਤੋ ਮਸੰਦ ਸਤ੍ਰਾਸ ਵਿਸ਼ੇਸ਼। ਧਰਿ ਤ੍ਰੀਮਤ ਕੋ ਤਨ ਮਹਿੰ ਬੇਸਾ। ਅੰਤਹਿਪੁਰ ਮਹਿੰ ਆਨਿ ਪ੍ਰਵੇਸ਼ਾ ॥ ੮ ॥ ਅਬਿ ਲੌ ਨਹੀਂ ਸ਼ਮਸ਼ ਮੁਖ ਆਈ। ਤ੍ਰਾਸ ਆਪ ਕੋ ਪਾਇ ਗੁਸਾਈਂ। ਛਪਨੋ ਸਦਨ ਮਹਿੰ ਸ਼ਰਨੀ ਪਰਨੋ। ਜੋ ਅਪਰਾਧ ਬਹੁਤ ਹੀ ਕਰਨੋ ॥੯॥ ਤਊ ਬਖਸ਼ਿਬੋ ਉਚਿਤ ਬਖਾਨੋ। ਆਨਿ ਹਮਾਰੇ ਢਿਗ ਘਿਘਿਆਨੋ'। ਸੁਨਿ ਕਰਿ ਕਰਮ ਮਸੰਦ ਜੁ ਕੀਨਿ। ਬਿਗਸੇ ਸਤਿਗੁਰ ਬਖਸ਼ਿ ਸੁ ਦੀਨਿ* ॥ ੧੦ ॥ ਅਬਿ ਲੌ ਸੁਨੀ ਜਾਇ ਤਿਨ ਰੀਤਿ। ਗਾਦੀ ਬੈਠਤਿ ਹੈਂ ਇਸ ਰੀਤਿ। ਏਕ ਬਾਰ ਤ੍ਰਿਯ ਬੇਸ ਬਨਾਵੈਂ। ਮਸਤਕ ਟੇਕਿ ਫੇਰ ਉਤਰਾਵੈਂ ॥੧੧॥ ਇਸ ਬਿਧਿ ਕੋਚਿਤ ਭਰਤਿ ਮਸੰਦ। ਸ਼ਰਨ ਪਰੇ ਸ਼ਰਧਾਲੁ ਬਿਲੰਦ। ਸੋ ਬਖਸ਼ੇ ਭੇ ਗੁਰ ਅਨੁਸਾਰੀ। ਤਜਿ ਹੰਕਾਰ ਸੁਮਤਿ ਉਰਧਾਰੀ ॥੧੨॥ਨਹਿੰ ਅਪਰਾਧ ਪ੍ਰਥਮ ਸਮ ਕਰਨੋ। ਸਿੱਖੀ ਭਾਉ ਭਲੇ ਚਿਤ ਧਰਨੋ।

ਇਕ ਦਿਨ ਆਲਮ ਸਿੰਘ ਨਜੀਕਾ। ਬੈਠਨੋ ਸਭਾ ਲਗੀ ਜਹਿੰ ਨੀਕਾ ॥੧੩॥ ਗੁਰੂ ਸੁਨਾਵਨਿ ਹੇਤੁ ਬਖਾਨਾ। 'ਨੱਕੇ ਬਿਧੈ ਮਸੰਦ ਮਹਾਨਾ। ਫੇਰੂ ਨਾਮ ਅਧਿਕ ਧਨ ਪਾਵੈ। ਤਿਸ ਹੀ ਦੇਸ਼ ਰਹੈ ਹਰਖਾਵੈ ॥ ੧੪॥ ਅਬਿ ਲੌ ਨਹਿੰ ਹਜ਼ੂਰ ਮਹਿੰ ਆਯੋ। ਹੋਇ ਦੀਨ ਨਹਿੰ ਨਿਜ ਬਖਸ਼ਾਯੋ। ਪਈ ਮਸੰਦਨਿ ਏਤਿਕ ਮਾਰਾ। ਸੁਨਿ ਕਰਿ ਨਹੀਂ ਤ੍ਰਾਸ ਉਰ ਧਾਰਾ' ॥ ੧੫ ॥ ਤਬਿ ਸਤਿਗੁਰ ਸਿਖ ਪੰਚ ਪਠਾਏ।'ਬਿਨਾਂ ਬਿਲਮ ਤਿਸ ਗਹੀਅਹਿ ਜਾਏ। ਕਰਿ ਬੰਧਨ ਕੋ ਦੋਨਹੁੰ ਹਾਥ।ਪਕਰਹੁ ਸ਼ਮਸ ਓਜ ਕੇ ਸਾਥ॥੧੬॥ ਬੈਠਨੋ ਉਠਨੋ ਹੋਇ ਜਿਸ ਬੇਸ। ਹਮ ਢਿਗ ਆਨਹੁ ਜਲਦ' ਵਿਸ਼ੇਸ਼। ਲਿਖਨੋ

---

[1]ਰਖਿਆ ਕਰਨੀ ਕਹੀ ਹੈ। [2]ਛੇਤੀ।

*ਇਹ ਕਵੀ ਜੀ ਨੇ ਕੁਡਕ ਮਸੰਦਾਂ ਦੇ ਭੇ ਖਾਕੇ ਸੁਧਰ ਜਾਣ ਦੀ ਵੰਨਗੀ ਦੱਸੀ ਹੈ।

ਹੁਕਮਨਾਮਾ ਬਿਧਿ ਸੋਈ। ਲੇ ਕਰਿ ਚਲੇ ਉਤਾਇਲ ਹੋਈ ॥੧੭॥ ਜਥਾ ਕਰਮ[1]ਮਗ ਉਲੰਘਨ ਕਰੇ।ਦੇਸ਼ ਦੁਆਬਾ ਤਜਿ ਕਰਿ ਚਲੇ।ਪੁਨ ਮਾਝੇ ਕੋ ਉਲੰਘਤਿ ਭਏ। ਕੋਤਿਕ ਮਜਲ ਅਗਾਰੀ ਗਏ॥੧੮॥ ਪਹੁਤੇ ਜਾਇ ਹੁਤੋ ਜਹਿੰ ਡੇਰਾ। ਫੇਰੂ ਸਾਧ ਮਸੰਦ ਬਡੇਰਾ। ਕਰ ਤੂੰਬੀ ਲੋਕਰਿ ਤਿਸ ਕਾਲਾ। ਜਾਤਿ ਹੁਤੋ ਉਦਿਆਨ ਬਿਸਾਲਾ॥੧੯॥ਮਾਰਗ ਬਿਖੈਸਿੱਖ ਮਿਲਿਪਰੇ।ਦਯੋ ਹੁਕਮਨਾਮਾ ਕਰਿ ਖਰੇ[2]। ਮਸਤਕਟੇਕਿ ਲਯੋ ਨਿਜ ਹਾਥ।'ਕਹਾਂ ਲਿਖਯੋ ਕਲਗ਼ੀਧਰ ਨਾਥ?'॥੨੦॥ਪਠਯੋ ਜਬੈ ਸੋ ਹਿਤ ਕਰਿ ਮਾਨਯੋ। ਹਾਥ ਜੋਰਿ ਤਿਨਸੰਗ ਬਖਾਨਯੋ।'ਜਿਮ ਸਤਿਗੁਰ ਕੀ ਆਇਸੁ ਹੋਈ।ਸੋ ਬਿਧਿ ਕਰੀਐ ਸੰਸ ਨ ਕੋਈ' ॥੨੧॥ ਤਬਿ ਸਿੱਖਨਿ ਲਖਿ ਸਾਧੁ ਮਹਾਨਾ। 'ਸੁਨਹੁ ਕਾਨ ਜਿਮ ਹੁਕਮ ਬਖਾਨਾ। ਬੰਦਨ ਕਰਿਕੈ ਹਾਥ ਤਿਹਾਰੇ। ਸ਼ਮਸ ਹੋਇਗੀ ਹਾਥ ਹਮਾਰੇ॥੨੨॥ਆਨੰਦਪੁਰਿ ਲਗਿ ਲੇ ਕਰਿ ਚਲੈਂ। ਚਹੈਂ ਸੁ ਕਰੈਂ ਗੁਰੂ ਜਬਿ ਮਿਲੈਂ'। ਸੁਨਿ ਗੁਰ ਹੁਕਮ ਸਾਧ ਸ਼ੁਭ ਫੇਰੂ। ਹਾਥ ਜੋਰਿ ਬੋਲਯੋ ਤਿਸ ਬੇਰੂ ॥੨੩॥ 'ਮੈਂ ਨਿਤ ਗੁਰ ਆਇਸੁ ਅਨੁਸਾਰੀ। ਕਰਹੁ ਤਥਾ ਪ੍ਰਭੁ ਜਥਾ ਉਚਾਰੀ। ਮੈਂ ਨਹਿ ਕਿਤੈ ਪਲਾਇਨ ਹੋਵੌਂ। ਬਨਿ ਕੈਦੀ ਬਰ ਦਰਸ਼ਨ ਜੋਵੌਂ ॥੨੪॥ ਮੈਂ ਬਿਰਮਯੋ[3] ਇਤ, ਗਯੋ ਨ ਪਾਸ। ਤਯਾਗਯੋ ਧਰਮ ਧਰਹਿ ਜੋ ਦਾਸ। ਖਤਾਵੰਦ ਮੁਹਿ ਜਾਨਿ ਸੰਭਾਰਯੋ। ਲਖਿ ਕਰਿ ਅਪਨੋ ਅਬਹਿ ਹਕਾਰਯੋ' ॥ ੨੫ ॥ ਸੁਨਿ ਸਿੱਖਨ ਬਚ ਸਰਲ ਸੁਭਾਊ। ਸਾਧ ਬੇਖ ਤਨ ਛਲ ਨਹਿੰ ਕਾਊ। ਕਹਨਿ ਲਗੇ 'ਇਮ ਕਰਹਿੰ ਨ ਕੈਸੇ। ਗਮਨਹੁ ਸੰਗ ਹਮਾਰੇ ਐਸੇ ॥ ੨੬ ॥ ਜਾਨਯੋ ਮਾਰਗ ਦੂਰ ਘਨੇਰੋ। ਚਲਿਬੇ ਸੰਕਟ ਸਹੈ ਬਡੇਰੋ। ਜੇ ਹਠ ਧਰਹਿੰ ਕਰਨਿ ਕਹੁ ਵੈਸੇ।ਆਨੰਦਪੁਰਿ ਢਿਗ ਚਲਿ ਕਰਿ ਤੈਸੇ ॥ ੨੭ ॥ ਹੋਤਿ[4] ਕੁਟਲ ਮੰਤਿ ਕੂਰ ਮਸੰਦ। ਤੌ ਚਾਲਤਿ ਦੇ ਕਸ਼ਟ ਬਿਲੰਦ।ਸਾਧ ਬੇਸ ਸਚਿਆਰ ਉਦਾਰ।ਦੁਖ ਦੈਬੇ ਚਿਤ ਚਹਿ ਨ ਹਮਾਰਾ' ॥੨੮॥ ਇਮ ਸੁਨ ਕਰਿ ਡੇਰੇ ਨਹਿ ਗਯੋ। ਸਿੰਘਨਿ ਸੰਗ ਵਹਿਰ ਤੇ ਭਯੋ। ਆਨੰਦਪੁਰਿ ਮਹਿ ਆਨਿ ਪਹੁਚੇ। ਸ਼ਰਧਾਲੂ ਫੇਰੂ ਮਨ ਸੂਚੇ ॥੨੯॥ ਬਾਮ ਦਾਹਿਨੇ ਦੋ ਸਿਖ ਹੋਏ। ਅਰਧੋ ਅਰਧ ਸ਼ਮਸ਼ ਗਹਿ ਦੋਏ। ਪਕਰੇ ਇਮ ਹਜ਼ੂਰ ਮਹਿੰ ਗਏ। ਸਰਬ ਸਭਾ ਸਭਿ ਦੇਖਤਿ ਭਏ ॥ ੩੦ ॥ ਹਾਥ ਬੰਦਿ ਬੰਦਨ ਕੋ ਠਾਨੀ। ਬਿਕਸਤਿ ਸਤਿਗੁਰ ਗਿਰਾ ਬਖਾਨੀ। 'ਨਹਿ ਮਸੰਦ ਸਮ

---

[1]ਜਥਾਕ੍ਰਮ। ਲਗਾਤਾਰ। [2]ਖੜਾ ਕਰਕੇ। [3]ਭੁੱਲ ਗਿਆ। [4](ਜੇ) ਹੁੰਦਾ।

ਇਹ ਚਿਤ ਖੋਟਾ। ਲੰਗਰ ਕਰਤਿ ਗੁਰੂ ਰਖਿ ਓਟਾ'॥੩੧॥ਸਿਰੇਪਾਉ ਛੁਟ-ਵਾਇ, ਦਿਵਾਯੋ। ਮਨ ਪ੍ਰਸੰਨ ਹ੍ਵੈ ਬਾਕ ਅਲਾਯੋ। 'ਸ਼੍ਰੀ ਹਰਿਰਾਇ ਕਹਸੋ ਤਿਸ ਬੇਰਾ। ਮਮ ਖੀਸਾ ਖਰਚੋ ਕਰ ਤੇਰਾ'[1]॥੩੨॥ਅਬਿ ਤੋ ਖੀਸਾ ਭੀ ਹੁਇ ਤੋਹੀ। ਕਰਹੁ ਦੇਗ ਸਤਿਸੰਗਤ ਹੋਹੀ'। ਬਨਸੋ ਦੀਨ ਫੇਰੂ ਪੁਨ ਕਹੈ। 'ਖੀਸਾ ਕਰ ਤੁਮਰੋ ਸਭਿ ਅਹੈ ॥ ੩੩ ॥ ਜੇ ਮੇਰੋ ਅਵਗੁਨ ਕੁਛ ਪਾਵਹੁ। ਸ੍ਵਾਮੀ ਹੁਇ ਸਜ਼ਾਇ ਫੁਰਮਾਵਹੁ। ਇਸੀ ਰੀਤਿ ਅਘ ਓਘ ਮਿਟਾਇ।ਬਖ-ਸ਼ਹੁ ਲੀਜੈ ਚਰਨ ਮਿਲਾਇ॥ ੩੪ ॥ ਹੋ ਪ੍ਰਭੁ ! ਖੋਟੇ ਖਰੇ ਤੁਮਾਰੇ। ਦਾਸ ਸਦਾ ਹੈਂ ਅਵਗੁਨਿਆਰੇ'। ਏਕ ਮਸੰਦ ਕੰਬੋਯਨਿ ਕੋਰਾ।ਗਹਿ ਕਰਿ ਤਹਿੰ ਆਨਸੋ ਤਿਸ ਬੇਰਾ ॥੩੫॥ ਪ੍ਰਭੁ ਜਬਿ ਬੂਝਸੋ 'ਕੌ ਤੂੰ ਅਹੈਂ?'। 'ਮੈਂ ਮਸੰਦ ਨਹਿੰ'ਤ੍ਰਾਸਤਿ ਕਹੈ।ਇਨ ਆਗੈ[2]ਅਰਪਤਿ ਧਨ ਰਹਸੋ। ਮੈਂ ਏਕਲ ਹ੍ਵੈ ਕਿਤਹੂੰ ਨ ਲਹਸੋ॥੩੬॥ ਰਾਊ ਨਾਮ ਕਹਤਿ ਹੈਂ ਮੇਰੋ। ਲੰਗਰ ਕਰਤਿ ਨਾਮ ਪ੍ਰਭੁ ਤੇਰੋ। ਸੰਗਤ ਜੋ ਕੰਬੋਅਨਿ ਕੇਰੀ। ਮੈਂ ਉਗਰਾਹਤਿ ਕਾਰ ਘਨੇਰੀ ॥੩੭॥ ਹੈ ਦਿਪਾਲ ਪੁਰਿ ਮੇਰੋ ਬਾਸਾ*। ਰਾਵਰਿ ਆਸ ਸਦਾ ਭਰ-ਵਾਸਾ'। ਸੁਨਿ ਸਤਿਗੁਰ ਫੇਰੂ ਦਿਸ਼ਿ ਲਹਸੋ। 'ਹੈ ਪ੍ਰਭੁ ਇਸੀ ਰੀਤਿ ਜਿਮ ਕਹਸੋ' ॥੩੮॥ ਕੋਟ ਕਮਾਲਿਯਾ† ਜੋਧ ਮਸੰਦ। ਸੋ ਆਨਸੋ ਸਿੰਘਨ ਕਰ ਬੰਧਿ।ਬੂਝਸੋ ਤਿਸ ਕੋ ਪਿਖਤਿ ਗੁਸਾਈਂ।'ਕੌਹੈਂ ਤੂੰ ਕਿਸ ਨਗਰ ਬਸਾਈ?' ॥ ੩੯॥ ਤ੍ਰਾਸ ਪਾਇ ਤਿਨ ਜੋਰੇ ਹਾਥ। 'ਨਾਮ ਮੋਹਿ ਜੁਹਦੀ ਕਹਿੰ, ਨਾਥ! ਜ਼ੁਹਦ[3]ਕਰੌਂ ਮੈਂ ਦੇਗ ਅਚਾਵੌਂ।ਯਾਂਤੇ ਜ਼ੁਹਦੀ ਨਾਮ ਕਹਾਵੌਂ'॥ ੪੦॥ ਪਿਖਿ ਫੇਰੂ ਦਿਸ਼ਿ ਸੋ ਭਿ ਛੁਟਾਯੋ।ਛੁਟਤਿ ਨਮੋ ਕਰਿਕਰਿ ਹਰਖਾਯੋ।ਇਕ ਮਸੰਦ ਜਗਤਾ ਜਿਸ ਨਾਮੂ। ਲਵਪੁਰਿ ਆਦਿਕ ਸਿੱਖ ਜਿ ਧਾਮੂ ॥੪੧॥ ਤਿਨ ਤੇ ਉਗਰਾਹਤਿ ਗੁਰ ਕਾਰ। ਸੋ ਗਹਿ ਕਰਿ ਆਨਸੋਂ ਦਰਬਾਰ। ਬੂਝੇ ਤੇ ਹੁਇ

[1]ਖੀਸਾ ਸਾਡਾ ਤੇ ਹੱਥ ਤੇਰਾ ਖਰਚੀ ਜਾਹ। [2]ਭਾਵ ਫੇਰੂ ਜੀ ਅਗੇ। [3]ਬੰਦਗੀ।

*ਪਾ:–ਅਹੈ ਦਿਆਲ ਪੁਰੇ ਮੋ ਬਾਸਾ। ਪੰਤੂ ਦਿਪਾਲ ਪੁਰ ਤਸੀਲ ਵਿਚ ਰਾਵਾਂ ਕੇ ਪਿੰਡ ਹੈ, ਉਥੇ ਭਾਈ ਰਾਊ ਜੀ ਦੀ ਪੱਕੀ ਸਮਾਧ ਹੈ; ਤੇ ਉਨ੍ਹਾਂ ਦੀ ਉਲਾਦ ਬੀ ਓਥੇ ਹੈ। ਜਿਨਾਂ ਦਾ ਸਤਿਕਾਰ ਬੀ ਹੁੰਦਾ ਹੈ। ਪਿੰਡ ਵਿੱਚ ਤੇ ਇਲਾਕੇ ਵਿੱਚ ਕਮੋ ਜਾਤੀ ਦੇ ਸਿੰਘ ਫੈਲੇ ਹੋਏ ਹਨ, ਭਾਈ ਰਾਊ ਜੀ ਬੀ ਕਮੋ ਸਨ।

†ਕਸਬਾ ਹੈ ਜੋ ਹੁਣ ਲਾਇਲਪੁਰ ਦੇ ਜ਼ਿਲੇ ਵਿੱਚ ਹੈ।ਇਥੇ ਭਾਈ ਜੋਧ ਜੀ ਦਾ ਟਿਕਾਣਾ ਹੈ, ਧਰਮਸਾਲਾ ਭੀ ਹੈ; ਉਨ੍ਹਾਂ ਦੀ ਸੰਤਾਨ ਭੀ ਕਮਾਲੀਏ ਵਸਦੀ ਹੈ। ਦੂਜਾ ਟਿਕਾਣਾ ਮਖਦੂਮ ਪੁਰ ਵੀ 'ਭੇਰਾ ਭਾਈ ਜੋਧ' ਨਾਮ ਕਰਕੇ ਪ੍ਰਸਿੱਧ ਹੈ, ਇਹ ਥਾਂ ਜ਼ਿਲੇ ਮੁਲਤਾਨ ਵਿਚ ਹੈ।

ਦੀਨ ਉਚਾਰਾ । "ਹੇ ਪ੍ਰਭੁ ਲੇ ਕਰਿ ਨਾਮ ਤੁਮਾਰਾ ॥ ੪੨ ॥ ਮਾਂਗਿ ਮਾਂਗਿ ਗੁਜ਼ਰਾਨ ਚਲਾਵੋਂ । ਨਹਿ ਮਸੰਦ ਮੈਂ, ਨਾਮ ਕਹਾਵੋਂ । ਬਿੱਪ੍ਰ ਜਾਤਿ ਮੇਰੀ ਸਭਿ ਜਾਨੈਂ । ਨਾਮ ਗੁਰੂ ਲੈਬੋ ਮੁਝ ਮਾਨੈਂ" ॥੪੩॥ ਕ੍ਰਿਪਾਨਿਧਾਨ ਸੁਨਤਿ ਮੁਚਵਾਏ[੧] । ਸਭਿ ਫੇਰੂ* ਕੇ ਸੰਗ ਮਿਲਾਏ । ਇਤਨੇ ਮਹਿ ਫਕੀਰ ਮਿਲਿ ਚਾਰ । ਆਏ ਜਹਾਂ ਲਰਜ਼ੋ ਦਰਬਾਰੁ ॥ ੪੪ ॥ ਫੇਰੂ ਕੇ ਚੇਲੇ ਸੁਨਿ ਪਾਛੈ[੨] । ਪਹੁੰਚੇ ਲੇ ਅਕੋਰ ਕੋ ਆਛੈ । ਚਰਨ ਦਾਸ, ਬਿੰਦ੍ਰਾਬਨ ਦੋਇ । ਖਾਨਸ਼ਾਹਿ, ਅਰੁ ਚੁਖਾ ਸੋਇ ॥੪੫॥ ਬੜ੍ਹਵਾ ਚਪਲ[੩] 'ਸੁਹੇਲੀ' ਨਾਮ । ਖਰੀ ਕਰੀ ਆਗੈ ਅਭਿਰਾਮ । ਅਪਰ ਵਸਤੁ ਸਭਿ ਆਗੈ ਧਰੀ । ਸ਼੍ਰੀ ਸਤਿਗੁਰ ਕੋ ਅਰਪਨ ਕਰੀ॥੪੬॥ਪੋਤਾ ਚੇਲਾ[੪] ਨਾਮ ਸੁ 'ਮਾਲੀ'।ਜਗਤ,ਭਗਤ[੫] ਦੋਨਹੁੰ ਲੇ ਨਾ-ਲੀ।ਆਇ ਗੁਰੂ ਕੋ ਬੰਦਨ ਕੀਨਿ।ਤਿਹ ਛਿਨ ਸਕਲ ਬਖਸ਼ ਕਰਿ ਦੀਨਿ

---

[੧]ਛੁਡਾ ਦਿੱਤੇ । [੨]ਫੇਰੂ ਜੀ ਦੇ ਟੁਰ ਆਉਣ ਮਗਰੋਂ (ਉਨ੍ਹਾਂ ਦੇ ਚਾਰ) ਚੇਲੇ ਸੁਣਕੇ"। [੩]ਚੰਚਲ। [੪]ਭਾਈ ਫੇਰੂ ਦੇ ਚੇਲੇ ਦਾ ਚੇਲਾ । [੫]ਜਗਤਾ ਤੇ ਭਗਤਾ ।

*ਫੇਰੀ ਕਰਕੇ ਵਪਾਰ ਕਰਦਾ ਇੱਕ ਵਪਾਰੀ ਗੁਰੂ ਹਰਿ ਰਾਇ ਜੀ ਦਾ ਸਿੱਖ ਹੋਇਆ ਸੀ, ਇਹ ਗਜਾਤਰੋਜ ਹੋਕੇ ਗੁਰੂ ਜੀ ਵੱਲੋਂ ਨੱਕੇ ਦਾ ਮਸੰਦ ਥਾਪਿਆ ਗਿਆ, ਇਹ 'ਫੇਰੂ' ਸੀ । ਸਤਿਗੁਰੂ ਗੋਬਿੰਦ ਸਿੰਘ ਜੀ ਨੇ ਇਸ ਵੇਲੇ ਇਨ੍ਹਾਂ ਦੀ ਸਰਲਤਾ ਤੇ ਆਤਮ ਅਵਸਥਾ ਤੇ ਖੁਸ਼ ਹੋਕੇ 'ਫੇਰੂ ਮਚਦਾੜੀ' ਤੇ 'ਸੰਗਤ ਸਾਹਿਬ' ਦਾ ਵਰ ਦਿੱਤਾ । ਇਨ੍ਹਾਂ ਦਾ ਡੇਰਾ ਪਿੰਡ ਮੀਏਂ ਕੇ ਮੋੜ ਦੂਣੀਆਂ ਦੀ ਤਸੀਲ ਵਿੱਚ ਹੁਣ ਤੱਕ ਹੈ, ਜਿਸ ਨਾਲ ਬਹੁਤ ਜ਼ਿਮੀਂ ਤੇ ਜਗੀਰ ਬੀ ਹੈ । ਭਾਈ ਫੇਰੂ ਜੀ ਕਵੀ ਬੀ ਹੋਏ ਹਨ, ਉਨ੍ਹਾਂ ਦੇ ਲਿਖੇ ਛੰਦ ਟੋਲਨ ਯੋਗ ਹਨ, ਦੋ ਇੱਕ ਜੋ ਹੱਥ ਆਏ ਹਨ, ਇਥੇ ਦਿੰਦੇ ਹਾਂ:—

ਰਾਗ ਸ਼ਾਮ ਕਲਜਾਨ:—ਸਾਡੇ ਸਜਨਾ ਜੀ ਸਾਨੂੰ ਤੇਰੀ ਮਣੀ । ਨਿਮਾਣਿਆਂ ਦਾ ਮਾਣ ਸੁਣੀਵੇਂ ਸਾਡੀ ਬੀ ਤੱਘ ਤਣੀ । ਤੈਂ ਜੇਹਾ ਸਾਨੂੰ ਹੋਰ ਨ ਕੋਈ ਅਸੀ ਢੂੰਡੀ ਵਣੀ ਵਣੀ । ਫੇਰੂ ਜਾਨ ਸਜਨ ਤੋਂ ਵਾਰੀ ਤਾਂ ਭਲੀ ਬਣੀ ॥

ਰਾਗ ਕਾਨੜਾ:—ਮਾਏ ਨੀ ਮੇਰਾ ਕਉਣ ਕੱਤੇ ਹੁਣ ਪੂਣੀਆਂ । ਸੁਧ ਬਿਸਰੀ ਮੇਰੀ ਮਤ ਬਉਰਾਨੀ ਪ੍ਰੀਤਮ ਪ੍ਰੇਮ ਵੰਝੂਣੀਆਂ । ਨੇਹੁੰ ਲਗਾ ਲਗ ਟੁਟਦਾ ਨਾਂਹੀ ਸ਼ਹੁ ਬਾਝੋਂ ਗਲਾਂ ਊਣੀਆਂ । ਫੇਰੂ ਜੀਉਂਦਿਆਂ ਨੇਹੁ ਵਿਸਰੈ ਨਾਂਹੀ ਮੁਇਆਂ ਬਿ ਦੂਣ ਚਊਣੀਆਂ ।

ਰਾਗ ਸੂਹੀ ਲਲਿਤ:—ਸ਼ਹੁ ਦੀਆਂ ਰਜ਼ਾਈਂ ਮੰਨ ਵੇ ਅੜਿਆ । ਦਰਦ ਵੰਦਾਂ ਦੇ ਦਰ ਤੇ ਧੂਏਂ ਧੁਖਣ ਸੀਥ ਸਬਾਹੀਂ ਵੇ ਅੜਿਆ । ਡਰਦਾ ਰਹੋਂ ਤੂੰ ਜਬ ਲਗ ਜੀਵੇਂ ਓਹ ਭਾਣੇ ਦਾ ਸਾਈਂ ਵੇ ਅੜਿਆ । ਯਾਦ ਕਰੀਂ ਇੱਕ ਪਲ ਨ ਵਿਸਾਰੀਂ ਕਦੇ ਨ ਕੰਡ ਵਲਾਈਂ ਵੇ ਅੜਿਆ । ਫੇਰੂ ਹਾਸਲ ਥੀਆ ਲੋੜੇਂ ਤ ਮੂਲ ਨ ਕੱਢੇਂ ਆਹੀਂ ਵੇ ਅੜਿਆ ॥

॥ ੪੭ ॥ ਡੇਰਾ ਕਰਨੋ ਉਤਰਿਬੇ ਥਾਨ। ਹੋਤਿ ਭਈ ਗੁਰ ਖੁਸ਼ੀ ਮਹਾਨ। ਇਮ ਮਸੰਦ ਹੋਏ ਬਡ ਦੀਨ। ਲਘੁ ਅਪਰਾਧ ਜਿਨਹੁੰ ਮੈਂ ਚੀਨ ॥ ੪੮॥ ਤਯਾਗ ਦਏ, ਬੈਧੇ ਨਹਿੰ ਮਾਰੇ[1]। ਲਈ ਨ ਸੰਗਤਿ ਕਾਰ ਅਗਾਰੇ। ਇਕ ਸਾਲ੍ਹੋ ਕੀ ਲਖਿ ਬਡਿਆਈ। ਰਾਮਦਾਸ ਗੁਰ ਸੇਵ ਕਮਾਈ ॥੪੯॥ ਦੁਨੀਚੰਦ ਤਿਸ ਪੋਤਾ ਜਾਨਨੋ[2]। ਹਤਨੋ ਨ ਸੋ, ਬੰਧਨੋਂ ਨਹਿੰ ਆਨਨੋਂ। ਸ਼੍ਰੀ ਅੰਮ੍ਰਿਤਸਰ ਥਾਸ ਸਦਾਈ। ਕਾਰ ਲੇਤਿ ਮਾਝੇ ਸਮੁਦਾਈ* ॥੫੦॥ ਨੰਦ ਚੰਦ ਸੈਘਰ ਮੈਂ ਜੋਧਾ। ਲਰਨੋ ਰਿਪੁਨ ਸੋਂ ਧਰਿ ਧਰਿ ਕ੍ਰੋਧਾ। ਰਾਖ ਨਿਕਟਿ ਸੋ ਨਾਂਹਿ ਨ ਮਾਰਾ। ਤਉ ਤਿਸੁ ਭਾਵੀ ਪਕਰ ਸੰਘਾਰਾ† ॥ ੫੧ ॥ ਯੌਂ ਜਰ ਗਈ ਮਸੰਦਨ ਕੇਰੀ। ਜਿਨਹੁ ਸਕੇਲੀ ਕਾਰ ਘਨੇਰੀ। ਸਿਖ ਸੰਗਤਿ ਪੰਕਤਿ ਦੁਖ ਦਾਨੀ[3]। ਗੁਰ ਗੋਬਿੰਦ ਸਿੰਘ ਕੀਨੇ ਹਾਨੀ ॥ ੫੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਮਸੰਦਨ' ਪ੍ਰਸੰਗ ਬਰਨਨੰ ਨਾਮ ਤ੍ਰਿੰਸਤੀ ਅੰਸੁ ॥ ੩੦ ॥

੩੧. [ਨੰਦ ਚੰਦ ਸ਼੍ਰੀ ਗੁਰੂ ਗ੍ਰੰਥ ਜੀ ਲੈਕੇ ਨੱਸਿਆ]।

ਦੋਹਰਾ ॥ ਨੰਦ ਚੰਦ ਕੀ ਬਾਰਤਾ ਸੁਨੀਅਹਿ ਭਯੋ ਬਿਨਾਸ।ਰਾਖੇ ਭੀ ਸੋ ਨਾ ਰਹੈ ਭਾਵੀ ਭਈ ਪ੍ਰਕਾਸ਼[4] ॥ ੧ ॥ ਚੌਪਈ ॥ ਹੁਤੋ ਉਦਾਸੀ ਸਾਧ ਸੁਜਾਨਾ। ਲਿਖਨੋ ਗ੍ਰੰਥ ਸਾਹਿਬ ਨਿਜ ਪਾਨ॥ ਪੂਰਨ ਕਰਿ ਅਨੰਦਪੁਰਿ ਆਏ। ਇਕ ਤੋ ਦਰਸ਼ਨ ਚਾਉ ਬ੍ਰਿਧਾਏ॥੨॥ਦੁਤੀਏ ਅੱਖਰ ਸਤਿਗੁਰ ਕਰ ਕੇ। ਲਿਖਵੈਹੈਂ ਢਿਗ ਬਿਨਤੀ ਕਰਿਕੇ।ਨੰਦ ਚੰਦ ਕੋ ਮਿਲੇ ਸੁ ਆਇ।ਨਿਜ ਕਾਰਜ ਕੋ ਦਯੋ ਸੁਨਾਇ । ੩ ॥ 'ਲਿਖਨੋ ਗ੍ਰੰਥ ਸਾਹਿਬ ਹਮ ਆਛੇ। ਦਸਖਤ ਪ੍ਰਭੁ ਕੇ ਇਸ ਮਹਿੰ ਬਾਂਛੇ। ਹਮ ਤੇ ਕਹਨੋ ਜਾਇ ਕਿਮ ਨਾਂਹੀ।ਤੁਮ ਕਹੀ-ਅਹਿ ਰਹਤੇ ਨਿਤ ਪਾਹੀ' ॥ ੪ ॥ ਨੰਦ ਚੰਦ ਸੋ ਗ੍ਰੰਥ ਮੰਗਾਯੋ। ਸੁੰਦਰ

[1]ਨਾ ਬੰਨ੍ਹੇ ਤੇ ਨਾ ਹੀ ਮਾਰੇ। [2]ਭਾਈ ਸਾਲ੍ਹੋ ਦਾ ਪੋਤ੍ਰਾ ਦੁਨੀ ਚੰਦ। [3]ਦੁਖ ਦੇਣ ਵਾਲੇ। [4]ਜੋ ਮਸੰਦ ਬਚਾ ਕੇ ਰੱਖੇ ਪਰ ਤਾਂ ਬੀ ਨਾ ਬਚੇ ਰਹੇ ਭਾਵੀ ਐਸੀ ਹੋਈ।

*ਜਸਵਾਰੀਆਂ ਦੇ ਹਾਥੀ ਵਾਲੇ ਜੁੱਧ ਵਿਚ ਇਹ ਮਾਝੇ ਦੀ ਇਕ ਸੇਨਾ ਦਾ ਜਥੇਦਾਰ ਸੀ, ਹਾਥੀ ਨਾਲ ਲੜਨੋਂ ਡਰਕੇ ਰਾਤ ਨੂੰ ਨੱਠਾ ਤਾਂ ਟੰਗ ਟੁਟ ਗਈ ਸੀ। ਇਸ ਦੇ ਪੋਤੇ ਸਰੂਪ ਸਿੰਘ ਆਦਿਕਾਂ ਨੇ ਦਸਮੇਂ ਪਾਤਸ਼ਾਹ ਦੇ ਹਜ਼ੂਰ ਹਾਜ਼ਰ ਹੋਕੇ ਕੁੱਲ ਬਖਸ਼ਵਾਈ ਤੇ ਜੁੱਧਾਂ ਜੰਗਾਂ ਵਿਚ ਬਹੁਤ ਸੇਵਾ ਕੀਤੀ।

†ਨੰਦ ਚੰਦ ਗੁਰੂ ਸੈਨਾਂ ਦਾ ਸੈਨਾਪਤੀ ਤੇ ਦੀਵਾਨ ਸੀ, ਇਹ ਭੰਗਾਨੀ ਦੇ ਜੁੱਧ ਵਿਚ ਬੀਰਤਾ ਨਾਲ ਲੜਿਆ ਸੀ, ਗੁਰੂ ਘਰ ਵਿਚ ਵਡਾ ਇਤਬਾਰੀ ਤੇ ਸਨਮਾਨਤ ਸੀ। ਨੰਦ ਚੰਦ ਭਰੋਲੀ ਦੇ ਮਸੰਦ ਉਮਰਾ ਸ਼ਾਹ ਦਾ ਪੋਤਰਾ ਸੀ। ਇਸ ਦੇ ਬੇਮੁਖ ਹੋਣ ਦਾ ਪ੍ਰਸੰਗ ਅਗਲੇ ਅੰਸੂ ਵਿਚ ਹੈ।

ਲਿਖਤ ਦੇਖ ਬਿਰਮਾਯੋ।ਆਪ ਰਖਨਿ ਕੌ ਇੱਛਾ ਠਾਨੀ। ਸਾਧਨਿ ਸੰਗ ਭਨੀ ਪੁਨ ਬਾਨੀ॥੫॥"ਬੈਠਹੁ ਤੁਮ ਨਿਚਿੰਤ ਪੁਰਿ ਥਾਸੋ।ਜਬਿ ਗੁਰ ਢਿਗ ਦੇਖਹੁ ਅਵਿਕਾਸ਼ੋ। ਬਿਨੈ ਭਨਹੁ ਮੈਂ ਦਿਉਂ ਲਿਖਵਾਇ। ਦੇਰ ਲਗਹਿ ਕਾਰਜ ਹੁਇ ਜਾਇ'॥੬॥ਇਮ ਸੁਨਿ ਸਾਧ ਗ੍ਰੰਥ ਤਿਸ ਦੀਨਿ।–ਦਸਖਤ ਕਰਿਵੈ ਹੈ–,ਚਿਤ ਚੀਨ।ਬੀਤਨੋ ਮਾਸ ਸਾਧ ਨਿਤ ਆਵੈ।ਨਿਜ ਕਾਰਜ ਸਿਮਰਨਿ ਕਰਿਵਾਵੈ ॥ ੭ ॥ ਫੋਕੇ ਬਾਕ ਤਿਨਹੁੰ ਸੰਗ ਕਹੈ। 'ਨਹਿੰ ਅਵਕਾਸ਼ ਮੋਹਿ ਕੋ ਲਹੈ। ਧਰਹੁ ਧੀਰ ਮੈਂ ਦਿਉਂ ਲਿਖਵਾਇ। ਜਬਹਿ ਬਿਲੋਕਹੁ ਦਸਾਲ ਸੁਭਾਇ ॥ ੮ ॥ ਦਿਨ ਦੁਇ ਚਾਰ ਦੇਖੀਐ ਔਰ। ਲਿਖੈਂ ਬਚਨ ਸੋਢੀ ਸਿਰ ਮੌਰ'। ਸੁਨਿ ਕਰਿ ਸਾਧ ਗਏ ਨਿਜ ਡੇਰੇ।ਕੇਤਿਕ ਦਿਨ ਬਿਤਾਇਰੀ ਫੇਰੇ ॥ ੯ ॥ ਆਲਾ ਟਾਲਾ ਕਰਿ ਪੁਨ ਮੋਰੇ। ਇਸ ਪ੍ਰਕਾਰ ਦਿਨ ਬਿਤੇ ਨ ਥੋਰੇ। ਅਵਤਿ ਜਾਤੇ ਖਸ਼ਟ ਮਹੀਨੇ। ਕਰੇ ਬਿਤਾਵਨਿ ਗ੍ਰੰਥ ਨ ਦੀਨੇ ॥੧੦॥ ਆਜ ਕਾਲ ਕੌ ਦੇਤਿ ਬਤਾਈ। ਸ੍ਰੀ ਗੁਰ ਤੇ ਨਹਿੰ ਸਹੀ ਪਵਾਈ। –ਰਾਖੋਂ ਗ੍ਰੰਥ ਪਾਸ ਮੈਂ ਅਪਨੇ। ਸਾਧਨ ਕੌ ਨਹਿੰ ਦੇਵਹੁ ਸੁਪਨੇ ॥ ੧੧ ॥ ਆਛੀ ਲਿਖਤ ਘਾਟ ਬਢ ਨਾਂਹੀ। ਲਿਖਸੋ ਨ ਜਾਇ ਅਪਰ ਕੈ ਪਾਹੀ–। ਪੁਨ ਇਕ ਦਿਵਸ ਸਾਧ ਚਲਿ ਗਏ।ਕੁਛ ਕਠੋਰ ਬਚ ਬੋਲਤਿ ਗਏ॥੧੨॥ ਸੁਨਿ ਕੈ ਕਹਸੋ 'ਔਰ ਲਿਖਿ ਲੀਜੈ। ਲਾਗਤਿ ਮੈਂ ਦੇਵਹੁ ਕਹਿ ਦੀਜੈ। ਲਿਖਿ ਆਨੋ ਤਿਸ ਪਰ ਗੁਰ ਦਸਖਤ।ਮੈਂ ਕਰਵਾਇ ਦੇਉਂ ਭਰਿ ਹਰਖਤਿ* ॥੧੩॥ ਲੇ ਕਰਿ ਜਾਹੁ ਆਪਨੇ ਡੇਰੇ[1]। ਰਹਿਬੋ ਉਚਿਤ ਨਹੀਂ ਇਸ ਬੇਰੇ। ਨਹਿੰ ਮਾਨਹੁ ਮੈਂ ਦੇਉਂ ਕਢਾਇ। ਨਤੁ ਲੇ ਜਾਹੁ ਜੁ ਦਰਬ ਦਿਵਾਇ[2]'॥ ੧੪॥ ਸਾਧੁ ਗ਼ਰੀਬ ਸੁਨਤਿ ਦੁਖ ਪਾਯੋ।ਰਿਸੋ ਬਹੁਤ ਪਰ ਬਸ ਨ ਬਸਾਯੋ। ਇਕ ਦਿਨ ਸਾਹਿਬ ਚਵੈ ਅਖੇਰ।ਕਰੀ ਪੁਕਾਰ ਹੋਇ ਤਬਿ ਨੇਰ ॥ ੧੫ ॥ ਸੁਨਿਪ੍ਰਭੁ ਸੇਵਕ ਤਬਹਿ ਪਠਾਯੋ[3]।ਸੁਨਿਕੈ ਸਭਿ ਪ੍ਰਸੰਗ ਸੋਂ[4] ਆਯੋ।'ਨੰਦ-ਚੰਦ ਢਿਗ ਗ੍ਰੰਥ ਬਤਾਵੈਂ। ਬਲ ਤੇ ਦੇਤਿ ਨਹੀਂ, ਡਰਪਾਵੈ[5]' ॥ ੧੬ ॥ ਤਬਿ ਗੁਰ ਇਕ ਨਰ ਸੰਗ ਪਠਾਯੋ। 'ਦੇਹੁ ਦਿਵਾਇ ਪ੍ਰਭੂ ਫੁਰਮਾਯੋ'। ਨੰਦਚੰਦ ਕੇ ਨਿਕਟ ਗਏ ਹੈਂ।'ਦੇਹੁ ਗ੍ਰੰਥ ਗੁਰੁ ਕਹਤਿ ਭਏ ਹੈਂ' ॥੧੭॥

---

[1](ਉਹ ਜੋ ਤੁਸੀਂ ਦੂਸਰਾ ਲਿਖਵਾਕੇ ਲਿਆਓਗੇ) ਆਪਣੇ ਡੇਰੇ ਲੈ ਜਾਣਾ। [2]ਨਹੀਂ ਤਾਂ (ਇਸ ਦਾ) ਜੋ ਮੁੱਲ ਦੇਂਦਾ ਹਾਂ ਲੈਕੇ ਚਲੇ ਜਾਓ। [3](ਪੁਕਾਰ ਸੁਣਕੇ ਸਾਧਾਂ ਵਲ) ਦਾਸ ਘੱਲਿਆ(ਕਿ ਕੀਹ ਬਾਤ ਹੈ ?)। [4]ਉਹ ਦਾਸ। [5]ਡਰਾਉਂਦਾ ਹੈ (ਉਲਟਾ)। *ਪਾਃ–ਬਿਨ ਹਰਕਤ।

ਸੁਨਿਕੈ ਕਹੋ 'ਨਹੀਂ ਮੈਂ ਰਾਖੌਂ। ਆਗੇ ਹੀ ਦੋਨੋਂ ਅਭਿਲਾਖੌਂ। ਕਹੁ ਤੁਮ ਜਾਇ ਹੁਕਮ ਤੁਮ ਪਾਇ। ਦਿਯੋ ਉਤਾਇਲ ਰਖੋ ਨ ਕਾਇ' ॥੧੯॥ ਗੁਰ ਸੇਵਕ ਸੋਂ ਕਹਿ ਇਮ ਬਾਤਾ।ਸਾਧਨ ਸਾਥ ਭਨੋ ਇਸ ਭਾਂਤਾ।'ਕਯੋਂ ਡਰ ਕਰਿ ਤੁਮ ਫਿਰਹੁ ਘਨੇਰੇ। ਆਇ ਪ੍ਰਾਪਤਿ ਲੈ ਗਮਨਹੁ ਡੇਰੇ' ॥ ੧੯ ॥ ਸੋ ਬਾਸੁਰ ਇਮ ਟਾਰਨ ਕੀਨਾ।ਗਏ ਸਾਧ ਤਿਨ ਕੋ ਡਰ ਦੀਨਾ।'ਭਲਾ ਚਹਹੁ ਪੁਰਿ ਤਯਾਗ ਸਿਧਾਰਹੁ। ਜੋ ਅਬਿ ਕੇ ਗੁਰ ਪਾਸ ਪੁਕਾਰਹੁ॥੨੦॥ਕੈਦ ਪਰਹੁਗੇ ਛੂਟਹੁ ਨਾਂਹੀ। ਕਸ਼ਟ ਸਹਹੁ ਕਾਰਾਗ੍ਰਿਹ ਮਾਹੀ' । ਇੱਤ੍ਯਾਦਿਕ ਕਹਿ ਤਾੜਨ ਕਰੇ। ਦੇਤਿ ਧਕੇਲਾ ਵਹਿਰ ਨਿਕਰੇ॥੨੧॥ ਗਾਰਿ ਨਿਕਾਰਤਿ ਬਹੁ ਤ੍ਰਿਸਕਾਰੇ । 'ਕਰਹੁ ਪੁਕਾਰ ਤ ਹੋਵਹਿ ਮਾਰੇ' । ਦੁਖੀ ਭਏ ਬਹੁ ਛਪਿ ਛਪਿ ਰਹੈ। ਨਿਜ ਦੁਖ ਕਿਸਹੂੰ ਪਾਸ ਨ ਕਹੈ ॥੨੨॥ ਬਿਤਯੋ ਮਾਸ ਗੁਰ ਭੇ ਅਸਵਾਰ।ਪਹੁੰਚੇ ਊਚੇ ਕਰਤਿ ਪੁਕਾਰ।'ਨੰਦ ਚੰਦ ਕੁਛ ਤ੍ਰਾਸ ਨ ਮਾਨਯੋ। ਫੇਰਯੋ ਹੁਕਮ ਜੁ ਆਪ ਬਖਾਨਯੋਂ॥੨੩॥ਕਰਤਿ ਟਾਰਸੋ ਗ੍ਰੰਥ ਨ ਦੇਤਿ।ਤ੍ਰਾਸਤਿ ਹਮੇ ਸੁ ਰਾਖਨਿ ਹੇਤੁ[1]। ਹੇ ਪ੍ਰਭੁ ! ਕ੍ਰਿਪਾ ਕਰਹੁ ਇਮ ਜਾਪੈ[2]।ਲੇਹੁ ਮੰਗਾਇ ਪ੍ਰਭੂ ਦਿਹੁ ਆਪੈ*॥੨੪॥ਗਾਰਿ ਨਿਕਾਰਤਿ ਮਾਰਨ ਤਯਾਰ॥ ਗ੍ਰਿਹ ਅਪਨੇ ਤਿਨ ਗ੍ਰੰਥ ਸੰਭਾਰਾ' । ਸੁਨਿ ਪੁਕਾਰ ਸਾਧਨਿ ਕੀ ਫੇਰ । ਜਾਨਿ ਦੁਸ਼ਟ ਮਨ ਕੁਪੈ ਘਨੇਰ ॥੨੫॥ ਦੈ ਸਿੰਘਨ ਕੌ ਭਾਖਿ ਪਠਾਯੋ। '–ਸਮੈਂ ਬਿਨਾਸ਼ ਕਿਧੌਂ ਤੁਵ ਆਯੋ। ਜਬਰੀ ਕਰੇ ਗ੍ਰੰਥ ਇਨ ਛੀਨਾ । ਬਹੁਰ ਹੁਕਮ ਕੋ ਮੇਟਨਿ ਕੀਨਾ ॥ ੨੬ ॥ ਦਿਨ ਖੋਟੇ ਕੈ ਦਿਏ ਦਿਖਾਈ। ਚਹੈਂ ਮਸੰਦਨ ਕੀ ਬਡਿਆਈ–। ਜੋ ਨਹਿ ਦੇਹਿ ਕਹੈ ਇਸ ਬੇਰਾ । ਲੂਟ ਲੀਜੀਐ ਮੂਰਖ ਡੇਰਾ'॥੨੭॥ਇਮ ਕਹਿ ਨਾਥ ਅਖੇਰ ਸਿਧਾਰੇ । ਕਾਨਨ ਬਿਚਰੇ ਕੋਲ ਪ੍ਰਹਾਰੇ[3] । ਸਿੰਘ ਸਾਧ ਪਹੁੰਚੇ ਤਬਿ ਆਏ । ਬੈਠਯੋ ਨੰਦਚੰਦ ਜਿਹ ਠਾਏ ॥ ੨੮ ॥ ਪ੍ਰਭੁ ਕੋ ਹੁਕਮ ਉਚਾਰਨ ਕੀਨਾ । 'ਇਨ ਕੋ ਗ੍ਰੰਥ ਕਯੋਂ ਨ ਤੈਂ ਦੀਨਾ ? ਅਪਨੋ ਭਲੋ ਚਹਿਤਿ ਕੈ ਨਾਂਹੀ । ਮਿਲਯੋ ਕਿ ਚਹੈਂ ਮਸੰਦਨਿ ਮਾਂਹੀ ॥ ੨੯ ॥ ਅਬਿ ਲੌ ਰਾਖੀ ਤੋਹਿ ਬਡਾਈ।ਨਤੁ ਡੇਰਾ ਤੂਰਨ ਲੂਟ ਜਾਈ।ਦਹੁ ਗ੍ਰੰਥ ਨਿਜ ਰੱਛਾ ਕਰੀਅਹਿ । ਕਯੋਂ ਨਾਹਕ ਨਿਜ ਕਾਜ ਬਿਗਰੀਅਹਿ' ॥ ੩੦ ॥ ਗਰਬਤਿ ਬੋਲਯੋ 'ਗ੍ਰੰਥ ਨ ਦੈਹੌਂ । ਗੁਰ ਬਨਾਇਬੇ ਸਮਰਥ ਮੈਂ ਹੌਂ । ਸ਼੍ਰੀ ਗੁਰ ਹਰਿ-

[1]ਉਹ (ਗ੍ਰੰਥ ਆਪਣੇ ਪਾਸ) ਰਖਣ ਵਾਸਤੇ ਸਾਨੂੰ ਡਰ ਦਿੰਦਾ ਹੈ । [2]ਭਾਵ ਇਹ ਗਲ ਇਉਂ ਚੰਗੀ ਜਾਪਦੀ ਹੈ ਕਿ । [3]ਸੂਰ ਮਾਰੇ । *ਪਾ:–ਦੇਹੁਸ ਜੋ, ਮੰਗਵਾ ਦਿਹੁ ਆਪੈ ।

ਗੋਬਿੰਦ ਕੋ ਬੰਸ। ਜਸ ਢਿਗ ਬੈਸੋਂ ਕਰੋਂ ਪ੍ਰਸੰਸ[1]॥੩੧॥ਬ੍ਰਿੰਦ ਸੰਗਤਾਂ ਤਹਾਂ ਬੁਲਾਵੋਂ। ਦਰਬ ਅਕੋਰਨ ਦੇ ਪੁਜਵਾਵੋਂ'।ਸੁਨਿ ਦ੍ਵੈ ਸਿੰਘਨ ਤਬੈ ਬਖਾਨਾ। 'ਦਿਹੁ ਆਵਨਿ ਅਬਿ ਕ੍ਰਿਪਾ ਨਿਧਾਨਾ ॥੩੨॥ ਬੀਤੀ ਸੰਗ ਮਸੰਦਨ ਜੈਸੇ। ਹੁਇ ਹੈ ਤੋਹਿ ਸਾਥ ਭੀ ਤੈਸੇ। ਹੁਕਮ ਹਟਾਇ ਗਰਬ ਤੇ ਕਹੈਂ।–ਗੁਰੂ ਬਨਾਵਨਿ ਮਮ ਕਰ ਅਹੈ–' ॥੩੩॥ ਇਮ ਕਹਿ ਸਿਖ ਗਮਨੇ ਨਿਜ ਡੇਰੇ। ਪਾਛੇ ਉਪਜਸੋ ਭ੍ਰਾਮ ਘਨੇਰੇ।–ਮਮ ਦੁਰਬਾਕ ਭਨੇ ਜਬਿ ਸੁਨਿ ਹੈਂ। ਤਜਹਿਂ ਨ, ਗਹਿ ਬੈਧਹਿਂ ਸਿਖ ਹਨਿ ਹੈਂ ॥੩੪॥ ਜ਼ੀਨ ਪਵਾਇ ਸ਼ੀਘ੍ਰ ਚਲਿ ਪਰਸੋ। ਗ੍ਰੰਥ ਦਾਸ ਕੋ ਸਿਰ ਪਰ ਧਰਸੋ। ਅਪਰ ਵਸਤੁ ਕੁਛ ਭਟ ਨਿਜ ਲੈ ਕੈ। ਸਤੁਦ੍ਰੂ ਤਰਸੋ ਤਰੀ ਪਰ ਹ੍ਵੈ ਕੈ ॥੩੫॥ ਗਯੋ ਭਾਜ ਕਰਿ ਪੁਰਿ ਕਰਤਾਰਾ। ਬਨ ਤੇ ਆਏ ਪ੍ਰਭੂ ਉਦਾਰਾ। 'ਭਯੋ ਪਲਾਇਨ' ਸੁਨਿ ਸੁਧ ਸਾਰੀ। ਸ੍ਰਾਪ ਹੋਤੁ ਗੁਰ ਗਿਰਾ ਉਚਾਰੀ ॥ ੩੬ ॥ 'ਹਤੇ ਮਸੰਦਨਿ ਜਿਮ ਲਖਿ ਭਾਜਾ[2]। ਮ੍ਰਿਤੁ ਕੇ ਡਰ ਤੇ ਕੀਨਿ ਕੁਕਾਜਾ।ਅਬਿ ਜਹਿਂ ਜੈ ਹੈ ਮ੍ਰਿਤੁ ਤਿਸ ਆਗੇ। ਤਜਹਿ ਪ੍ਰਾਣ ਕਿਮ ਬਾਚਹਿ ਭਾਗੇ ॥ ੩੭ ॥ ਤਿਸੀ ਗ੍ਰੰਥ ਕਹੁ ਪਢਹਿ ਨ ਕੋਈ।ਗ੍ਰਾਮ ਡਰੋਲੀ ਥਿਰ ਹ੍ਵੈ ਸੋਈ*'। ਇਮ ਕਲਗ਼ੀਧਰ ਸ੍ਰਾਪ ਉਚਾਰਾ। 'ਡੇਰਾ ਤਿਹ ਲੁਟਾਇ ਦਿਹੁ ਸਾਰਾ†' ॥ ੩੮ ॥ ਉਤ ਜਬਿ ਨੰਦ ਚੰਦ ਚਲਿ ਗਯੋ। ਨਰ ਪਠਿ ਧੀਰਮੱਲ ਪਹਿ ਦਯੋ। ਸੁਧਿ ਕਰਿ[3] ਮਿਲਸੋ ਹੰਕਾਰਤਿ ਕਹੈ।'ਲਾਖਹੁ ਸੰਗਤਿ ਮਮ ਬਸਿ ਅਹੈ॥੩੯॥ਕਰਿ ਗੁਰ ਤੁਝ ਕੋ ਧਨ ਅਰ ਪਾਵੋਂ।ਸਭਿ ਦਿਸ਼ਿ ਕੇ ਸਿਖ ਆਨਿ ਝੁਕਾਵੋਂ।ਜਾਮੇ ਕੀ ਅਸਤੀਨ[4] ਜਿ ਝਾਰੋਂ। ਤਤਛਿਨ ਤਿਸ ਤੇ ਗੁਰੂ ਨਿਕਾਰੋਂ' ॥ ੪੦ ॥ ਇੱਤਯਾਦਿਕ ਕਹਿ ਨੰਮ੍ਰੀ ਹੋਇ। ਰਹਸੋ ਨਿਸਾ ਕਰਿ ਡੇਰਾ ਸੋਇ। ਧੀਰਮੱਲ ਨਿਕਟੀ ਰਹਿ ਕੋਈ। ਸਿੱਖ ਮਸੰਦ ਮੁਸਾਹਿਬ ਸੋਈ॥੪੧॥ ਤਿਨਹੁ ਚਿੰਤ ਕਰਿ ਮਸਲਤ ਠਾਨੀ। 'ਬੁੱਧਿ ਸੁਰਤਾ ਇਸੋ ਮਹਾਨੀ। ਨਹਿ ਦਿਹੁ ਰਹਿਬੋ ਕਰਹੁ ਨਿਕਾਸਨ। ਕ੍ਰੈ ਰਚਿ ਛਲ ਕੋ ਪ੍ਰਾਨ ਬਿਨਾਸ਼ਨ' ॥੪੨॥ ਧੀਰਮੱਲ ਕੇ ਨਿਕਟ ਸਿਧਾਰੇ।

---

[1] ਉਸਤਤੀ ਕਰਾਂਗਾ। [2] ਜਿਵੇ ਮਸੰਦਾਂ ਨੂੰ ਮਾਰ ਪੈਂਦੀ ਹੈ (ਇਹ) ਦੇਖਕੇ ਭੱਜ ਗਿਆ ਹੈ। [3] ਖਬਰ ਦੇਕਰ। [4] ਜਾਮੇ ਦੀ ਬਾਂਹ। *ਇਹ ਬੀੜ ਹੁਣ ਤੱਕ ਡਰੋਲੀ ਵਿੱਚ ਮੌਜੂਦ ਦੱਸੀਦੀ ਹੈ।

†ਗੁਰੂ ਜੀ ਦਾ ਇਨਸਾਫ ਕਿਸ ਕਮਾਲ ਦਾ ਹੈ ਕਿ ਆਪਣੇ ਦੀਵਾਨ ਤੇ ਸੈਨਾਪਤ ਦਾ ਅਨਿਜਾਯ ਵਾਲਾ ਸਲੂਕ ਬਰਦਾਸ਼ਤ ਨਹੀਂ ਕੀਤਾ ਉਸਦੇ ਅਪ੍ਰਾਧ ਕਰਨੇ ਪਰ ਉਸ ਨਾਲ ਵੀ ਉਹੀ ਸਲੂਕ ਕੀਤਾ ਜੋ ਦੋਸ਼ੀ ਨਾਲ ਕਰਨਾ ਚਾਹੀਏ।

ਅਨਿਕ ਸਿਆਨਪ ਸਹਤਿ ਉਚਾਰੇ।'ਤੁਮ ਰਿਪੁ ਸ਼੍ਰੀ ਗੋਬਿੰਦ ਸਿੰਘ ਸਾਹਿਬ। ਤਿਨ ਕੇ ਢਿਗ ਇਹ ਬਡੋ ਮੁਸਾਹਿਬ ॥ ੪੩ ॥ ਰਚਸੋ ਕਪਟ ਆਧੋ ਚਲਿ ਡੇਰੇ। ਕਰਹਿ ਬਿਨਾਸ਼ਨ[1] ਰਹਿ ਤੁਮ ਨੇਰੇ। ਕੈ ਕਰਤਾਰਪੁਰਾ ਲੈ ਛੀਨ। ਬੈਠਹਿ ਨਿਕਟ ਭੇਤ ਲੇ ਚੀਨ ॥੪੪॥ਸ਼ਸਤ੍ਰ ਹਤਨ ਮਹਿੰ ਦੀਰਘ ਗਾਵੋ। ਰਹਹਿ ਨ ਕੋ ਇਸ ਸਨਮੁਖ ਠਾਂਵੋ। ਜੇਕਰਿ ਚਹੈਂ[2] ਆਪਨੋ ਨੀਕਾ।ਇਸ ਕੇ ਹਤੇ ਹੋਤਿ ਹਿਤ ਜੀ ਕਾ[3] ॥੪੫॥ ਆਇ ਅਚਾਨਕ ਬਸਿ ਮਹਿੰ ਪਰਸੋ। 'ਜਿਸ ਕੋ ਚਹਤਿ ਪ੍ਰਾਨ ਪਰਹਰਸੋ। ਕਾਜ ਬਿਗਾਰੇ ਅਨਿਕ ਤੁਹਾਰੇ।ਲਿਹੁ ਪਲਟਾ ਅਬਿ ਇਸ ਕੋ ਮਾਰੇ'॥੪੬॥ਸੁਨਿ ਕੈ ਧੀਰਮੱਲ ਤਬਿ ਕਹਸੋ।'ਕਿਮ ਇਸ ਹਤਹਿੰ ਬੀਰ ਬਡ ਲੈਹਸੋ। ਸ਼ਸਤ੍ਰਨਿ ਜੁਤਿ ਸਨਮੁੱਖ ਜਬਿ ਹੋਵੈ। ਹਤਹਿ ਅਨਿਕ, ਕੋ ਸਮੁਖ ਖਰੋਵੈ?'॥੪੭॥ਪੁਨ ਸਭਿਹਿਨਿ ਮਾਰਨ ਬਿਧਿ ਕਹੀ। 'ਕਰਹਿੰ ਸੰਘਾਰਨ ਜਾਨਹਿੰ ਨਹੀਂ। ਭਈ ਪ੍ਰਭਾਤਿ ਨਿਕਟ ਜਬਿ ਐਹੈ। ਦੇਹਿੰ ਤੁਪਕ ਇਕ ਬੀਰ ਛਪੈ ਹੈਂ॥੪੮ ॥ ਤਾਕ ਰਿਦੇ ਮਹਿੰ ਮਾਰਹਿ ਗੋਰੀ। ਗਿਰਹਿ ਮਰਹਿ ਤਤਛਿਨ ਉਰ ਫੋਰੀ'। ਇਮ ਸਲਾਹ ਕਰਿ ਸੁਪਤੇ ਰਾਤੀ। ਆਧੋ ਮੰਦ ਜਬੈ ਹੁਇ ਪ੍ਰਾਤੀ ॥ ੪੯ ॥ ਖਰਸੋ ਕਰਸੋ[4] ਤਿਨ ਤੂਰਨ ਮਾਰੀ। ਲਗੀ ਜਾਂਘ ਹਡ ਟੂਟਸੋ ਭਾਰੀ। ਇਤ ਉਤ ਹੇਰਤਿ ਖੜਗ ਨਿਕਾਸਸੋ।–ਕਿਸ ਨੇ ਔਚਕ ਮੋਹਿ ਬਿਨਾਸਸੋ ? ॥ ੫੦ ॥ ਦੋਨਹੁੰ ਦਿਸ਼ਿ ਕਪਾਟ ਭਿਰਵਾਏ। ਦੇਖਿ ਰਹਸੋ ਨਹਿੰ ਨਿਕਸਨ ਪਾਏ[5]। ਖਰੋ,ਨਿਕਟ ਕੋ ਜਾਇ ਨ ਸਕਹੀ।–ਕਿਮ ਸੰਘਾਰਹਿੰ, ਘਾਤ ਨ ਤਕਈ[6]–॥ ੫੧ ॥ ਛਾਤ ਉਖੇਰਿ ਛੇਕ ਕਰਿ ਹੇਰਾ।ਖਰੋ ਕ੍ਰੋਧ ਤੇ ਬੀਰ ਬਡੇਰਾ। ਜਥਾ ਕੇਹਰੀ ਪਿੰਜਰੇ ਡਾਰਸੋ। ਹਤਿ ਗੋਰੀ ਬਹੁ ਫੇਰ ਸੰਘਾਰਸੋ ॥ ੫੨ ॥ ਖੈਂਚਿ ਪੌਰ ਤੇ ਵਹਿਰ ਗਿਰਾਯੋ। ਭਟ ਸੰਗੀ ਤਤਕਾਲ ਉਠਾਯੋ। ਕਾਲੈ ਸੈਂਛਾ[7] ਢੂਕਸੋ ਜਾਇ। ਮ੍ਰਿਤਕ ਭਯੋ ਇਮ ਧਰਮ ਗਵਾਇ॥੫੩ ॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁੱਤੇ 'ਨੰਦਚੰਦ ਹਤਨ' ਪ੍ਰਸੰਗ ਬਰਨਨੰ ਨਾਮ ਇਕ ਤ੍ਰੈਸਤੀ ਅੰਸੂ ॥ ੩੧ ।

੩੨. [ਭਾਈ ਗੁਰਦਾਸ ਮਸੰਦ । ਬਜਰੂੜ ਨੂੰ ਦੰਡ]।

ਦੋਹਰਾ ॥ਅਪਰ ਮਸੰਦਨਿ ਕੀ ਕਥਾ ਕਹੌਂ ਕਹਾਂ ਲਗਿ ਸ਼ੇਸ਼[8] । ਕੋ ਮਾਰਤਿ

---

[1]ਤੁਹਾਡਾ ਨਾਸ਼ ਕਰੇਗਾ । [2]ਤੁਸੀਂ ਚਾਹੁੰਦੇ ਹੋ ਤਾਂ । [3](ਆਪ ਦੇ) ਜੀ ਦਾ ਭਲਾ ਹੁੰਦਾ ਹੈ। [4]ਜੋ ਖੜਾ ਕੀਤਾ (ਸੂਰਮਾ ਸੀ) । [5](ਧੀਰਮਲ ਨੇ) ਭਿੜਵਾ ਦਿੱਤੇ ਤਖਤੇ, (ਨੰਦ ਚੰਦ ਨਿਕਲਨ ਲਈ ਰਾਹ) ਦੇਖ ਰਹਿਆ ਪਰ ਨਿਕਲ ਨਾ ਸਕਿਆ । [6](ਧੀਰਮਲ ਕਹਿੰਦਾ ਹੈ) ਕਿਵੇਂ ਮਾਰੀਏ (ਕੋਈ) ਨਹੀਂ ਦਾਉ ਸੁੱਝਦਾ । [7]ਨਾਮ ਪਿੰਡ ਦਾ । [8]ਬਾਕੀ ।

ਹੀ ਮਰਿ ਗਏ ਜੋ ਅਘ ਕਰਤਿ ਵਿਸ਼ੇਸ਼॥ ੧॥ ਚੌਪਈ॥ ਕੋਤਿਕ ਛੁਟੇ ਸਜ਼ਾਇਨਿ ਪਾਇਹੈ ਤਸਕਰ ਕੋ[1]ਗਏ ਪਲਾਇਬਨਿ ਬਨਿ ਦੀਨਜੁਬਿਨੈ ਬਖਾਨੀ। ਸੋ ਛੁਟਵਾਇ ਦੀਨਿ ਗੁਨ ਖਾਨੀ॥੨॥ ਜਹਿੰ ਕਹਿੰ ਪਸਰੇ ਸਿੰਘ ਭੁਜੰਗੀ[2]। ਸ਼ਸਤ੍ਰ ਕੋਸ਼ ਕਛ ਸੰਗ ਨਿਸੰਗੀ।ਪੁਰਿ ਗ੍ਰਾਮਨ ਤੇ ਗਹੇ ਮਸੰਦ। ਕਰੇ ਕੈਦ ਕੋ ਪ੍ਰਾਣ ਨਿਕੰਦਿ॥ ੩॥ ਦੇਸ਼ਨ ਤੇ ਦਰਸ਼ਨ ਕੋ ਆਵਹਿੰ। ਹਿੰਦੁਨਿ ਤੁਰਕਨ ਤੇਜ ਦਿਖਾਵਹਿੰ[3]। ਕਾਰ ਗੁਰੂ ਕੀ ਨਿਜ ਨਿਜ ਪਾਸ। ਰਾਖਹਿੰ ਸਗਰੇ ਸਾਂਤਿ ਅਵਾਸ॥ ੪॥ ਜਬਿ ਦਰਸ਼ਨ ਕੋ ਸੋ ਚਲਿ ਆਵੈਂ। ਸਕਲ ਅਕੋਰ ਹਜ਼ੂਰ ਚਢਾਵੈਂ। ਛੁਟੀ ਮਸੰਦਨ ਤੇ ਸਭਿ ਸੰਗਤਿ।ਬਿਦਤੀ ਅਜਬ ਰੀਤਿ ਕੀ ਰੰਗਤ॥ ੫॥ ਇਕ ਦਿਨ ਊਚੇ ਥਲ ਗੁਰ ਥਿਰੇ। ਦੂਰ ਸਊਰ ਬਿਲੋਕਨਿ ਕਰੇ। ਪ੍ਰਥਮ ਸਮੁਖ ਕੋ ਆਵਹਿੰ ਤੁਰੇ। ਨਿਕਟ ਆਇ ਸਲਿਤਾ ਦਿਸ਼ਿ ਮੁਰੇ[4]॥੬॥ ਪਿਖਿ ਨਰਕੋ ਤਬਿ ਤੁਰਤ ਪਠਾਯੋ। 'ਇਨ ਕੋ ਬੂਝਹੁ, ਕੋ ਕਿਤ ਆਯੋ?' ਪੂਛੇ ਧਾਇ ਜਾਇ ਨਰ ਸੋਈ। 'ਹਮ ਬਰਾੜ ਹੈਂ' ਭਾਖੈਂ ਤੋਈ॥ ੭॥ ਜਬਿ ਗੁਰ ਸੰਗ ਬਤਾਯਹੁ ਆਏ[5]। ਤਬਿ ਕੋਤਿਕ ਨਰ ਪਠੇ ਧਵਾਏ।'ਆਨਹੁੰਮੋਰਿ,ਜਾਨਿ ਨਹਿੰ ਦੀਜੈ।ਕਿਤ ਤੇ ਕੌਨ ਅਹੈਂ? ਪਰਖੀਜੈ' ॥੮॥ ਧਾਇ ਜਾਇ, ਸਮੁਦਾਇ ਸੁ ਲਯਾਏ। ਕਰੇ ਖਰੇ ਸਤਿਗੁਰ ਅਗਵਾਏ। ਉਤਰਿ ਤੁਰੰਗਮ ਧਰੀ ਉਪਾਇਨ। ਪਰਸੇ ਅਰਬਿੰਦਨਿ ਸਮ ਪਾਇਨ॥ ੯॥ [6]ਬੂਝੇ 'ਪ੍ਰਥਮ, ਕਹੌ ਕਿਮ ਆਏ। ਕੁ ਬਹਿਲੋ ਕੇ! ਕੂਰ ਅਲਾਏ[7]।ਸੁਨਿ ਗੁਰਦਾਸ ਸਾਚ ਤਬਿ ਕਹਯੋ।'ਹਮ ਪ੍ਰਭੁ ਇਤ ਉਤ[8]ਇਮ ਡਰ ਲਹਯੋ॥ ੧੦॥ ਜਬਿ ਮਸੰਦ ਮਾਰੇ ਤੁਮ ਮਹਾਂ[9]। ਮੈਂ ਪੰਜਾਬ ਕੁਇਰ ਢਿਗ ਰਹਾ। ਜਿਤੇ ਲੋਕ ਪਾਛੇ ਤਹਿੰ ਥਿਰੇ। ਸਗਰੇ ਬੈਰ ਮੋਹਿ ਸੰਗ ਕਰੇ ॥੧੧॥[6]–ਮਿਲਿ ਸਤਿਗੁਰ ਕੋ ਇਤ ਇਹੁ ਲਯਾਯੋ। ਮਸਲਤ ਕਰਿ ਹਮ ਕੋ ਮਰਿਵਾਯੋ–। ਰਹੇ ਪੰਜਾਬ ਕੁਇਰ ਸਿਖਰਾਵਤਿ।–ਦਰਬ ਬਿੰਦ ਕੋ ਸਦਾ

[1]ਕੋਈ। [2]ਸੂਰਮੇ। [3]ਹਿੰਦੂਆਂ ਤੇ ਤੁਰਕਾਂ ਨੂੰ ਤੇਜ ਦੱਸਦੇ ਹਨ (ਸਿੰਘ)। [4](ਗੁਰੂ ਜੀ ਦੇ) ਨੇੜੇ ਆਕੇ (ਫਿਰ) ਨਦੀ ਵਲ ਨੂੰ ਮੁੜ ਪਏ। [5](ਉਸ ਨਰ ਨੇ) ਆਕੇ ਗੁਰੂ ਜੀ ਨੂੰ ਦੱਸਿਆ। [6]ਪੁਛਿਆ ਕਿ ਪਹਿਲਾਂ (ਜਦ ਅਸਾਂ ਪੁੱਛ ਭੇਜਿਆ ਸੀ ਕਿ ਤੁਸੀਂ ਕੌਣ ਹੋ ਤੇ) ਕਹੋ ਕਿਵੇਂ ਆਏ ਹੋ, ਹੇ ਬਹਿਲੋ ਕੇ (ਗੁਰਦਾਸ) ਤੂੰ ਝੂਠ (ਕਿਉਂ) ਕਿਹਾ ਸੀ, ਕਿ (ਅਸੀਂ ਬਰਾੜ ਹਾਂ)। [7]ਇਤ ਇਧਰੋਂ ਭਾਵ ਆਪ ਵਲੋਂ ਤੇ ਉਤ ਭਾਵ ਪੰਜਾਬ ਕੁਇਰ ਵੱਲੋਂ। [8]ਬਹੁਤੇ। [9]ਇਹ ਵਿਚਾਰਕੇ ਕਿ।

ਚੁਰਾਵਤਿ–॥੧੨॥ਕੇਤਿਕ ਦਿਨ ਤਿਨ[1] ਨਾਹਿਨ ਮਾਨੀ। ਅਬਿ ਮੇਰੇ ਪਰ ਕੁਛਕ ਰਿਸਾਨੀ। ਗਹਿਬੇ ਹੇਤੁ ਤਕਾਵਤਿ ਰਹੀ। ਹੋਇ ਨਿਸੰਗ ਗਹਾਯੋ ਨਹੀਂ॥੧੩॥ਮੁਝ ਸੁਧਿ ਭਈ ਰਾਤਿ ਕੋ ਜਬੈ। ਪੰਜ ਰਜਤਪਣ ਧਰਿ ਦੂਰ ਤਬੈ। ਮਸਤਕ ਟੇਕਿ ਤੁਰਤ ਚਢਿ ਆਯੋ। ਰਹਨਿ ਆਪ ਕੇ ਨਿਕਟ ਤਕਾਯੋ ॥ ੧੪ ॥ ਆਇ ਸਮੀਪ ਸੁਨੀ ਸੁਧਿ ਇਹਾਂ।–ਬੀਤਹਿ ਮਾਰ ਮਸੰਦਨ ਮਹਾਂ–। ਪੂਛਮੇ ਰਾਮਰਾਇ ਕੇ ਪਾਸੇ। ਤੁਮ ਸਮਤਾ ਕੋ ਬਾਕ ਪ੍ਰਕਾਸ਼ੇ[2] ॥ ੧੫ ॥– ਹਤਹਿ ਤੀਰ ਤੁਮਾ ਮਮ ਭਾਈ–। ਮਿਲਿ ਜਮਨਾ ਤੁਮ ਬਾਤ ਚਲਾਈ[3]। ਸੋ ਸਿਮਰਨ ਕਰਿ ਡਰ ਉਰ ਧਾਰਾ। ਬਿਨਾ ਮਿਲੇ ਚਹੁੰ ਕਰਹੁੰ ਸਿਧਾਰਾ[4]॥੧੬॥ਆਪ ਹਕਾਰਿ ਦਰਸ਼ਕੋ ਦੀਨਾ।ਹੋ ਪ੍ਰਭੁ ਇਤ ਉਤ ਇਉਂ ਡਰ ਕੀਨਾ'। ਸ਼੍ਰੀ ਪ੍ਰਭੁ ਮੁਸਕਾਵਤਿ ਬਚ ਕਹਾ। 'ਤੋਹਿ ਬਡੋ ਹੋਯੋ ਸਿਖ ਮਹਾਂ॥੧੭॥ਭਾਈ ਪਦ ਬਹਿਲੋ ਲਿਯ ਗੁਰ ਤੇ। ਇਸ ਘਰ ਕੋ ਸੇਵਕ ਤੁਮ ਧੁਰ ਤੇ'। ਰੋਜ ਰਜਤਪਣ ਕੀਨੋ ਦੋਇ। ਰਾਖਿ ਲਿਯੋ ਅਪਨੇ ਢਿਗ ਸੋਇ ॥੧੮॥ਦਿਵਸ ਆਗਲੇ ਸੰਗਤਿ ਆਈ।ਨਮੋ ਕੀਨਿ ਸੁਧਿ ਬੈਠਿ ਬਤਾਈ:– 'ਪਾਰ ਗ੍ਰਾਮ ਬਜਰੂੜ ਮਹਾਨਾ[5]। ਸਤਿਗੁਰ ਸੰਗ ਬੈਰ ਤਿਨ ਠਾਨਾ ॥੧੯॥ ਆਵਤਿ ਪਿਖਿ ਸੰਗਤਿ ਸਮੁਦਾਏ। ਸਰਿਤਾ ਨਿਕਟ ਧਾਇ ਅਗਵਾਏ। ਲੂਟਨੋ ਮਾਰਗ ਕਰਿ ਬਲ ਭਾਰਾ। ਛੀਨ ਵਸਤੁ ਕੇਤਿਕ ਕੋ ਮਾਰਾ ॥ ੨੦॥ ਦੇਤਿ ਰਹੇ ਬਹੁ ਗੁਰੂ ਦੁਹਾਈ। ਨਹਿੰ ਮਾਨਹਿੰ ਕੀਨੀ ਜੜ੍ਹਤਾਈ'। ਸੁਨਿ ਕਲਗ਼ੀਧਰ ਕੋਪ ਬਿਸਾਲਾ। 'ਤਿਨ ਲੋਕਨ ਕੇ ਭੇ ਜਨੁ ਕਾਲਾ[6]' ॥ ੨੧॥ ਇਕ ਦੁਇ ਦਿਨ ਅੰਤਰ ਕੋ ਪਾਇ। ਗੁਰੂ ਅਰੂਢਨ ਕੋ ਫੁਰਮਾਇ। ਬਾਜ ਉਠਨੋ ਰਣਜੀਤ ਨਗਾਰਾ। ਸੁਨੀ ਬੀਬ ਸਿੰਘਨ ਕਿਯ ਤਯਾਰਾ ॥ ੨੨ ॥ ਹਯ ਪਰ ਜ਼ੀਨ ਪਾਇ ਕਰਿ ਤਬੈ। ਚਲੇ ਜਿਤਿਕ ਪੈਦਲ ਥੇ ਸਬੈ। ਗਰ ਸ਼ਮਸ਼ੇਰ ਹੋਇ ਸਮ ਸ਼ੇਰ[7]। ਕਸੀ ਕਮਰ ਗਹਿ ਤੁਪਕ ਘਨੇਰ॥ ੨੩ ॥ ਕੀਨਸਿ ਗੁਰੂ ਅਖੇਰ ਬਹਾਨਾ । ਚਮੂੰ ਬ੍ਰਿੰਦ ਜੁਤਿ

[1]ਭਾਵ ਪੰਜਾਬ ਕੌਰ ਨੇ। [2]ਆਪ ਦੀ ਬਰਾਬਰੀ ਦੇ ਇਹ ਵਾਕ ਕਹੇ ਸਨ:–। [3]ਜਦੋਂ ਜਮਨਾਂ ਵਿਚ ਮਿਲੇ ਸੀ ਤਾਂ ਆਪ ਨੇ ਉਹ ਗਲ ਆਖੀ ਸੀ। [4]ਚਾਹਿਆ ਕਿ ਚਲਿਆ ਜਾਵਾਂ। [5]ਦਰਿਆਓਂ ਪਾਰ ਬਜਰੂੜ ਗ੍ਰਾਮ ਵੱਡਾ ਜੋ ਹੈ। [6](ਗੁਰੂ ਜੀ ਬੋਲੇ:–ਕਿ) ਉਨ੍ਹਾਂ ਲੋਕਾਂ ਦੀ ਮਾਨੋਂ ਮੌਤ ਆਈ ਹੈ(ਜਿਵੇਂ ਕਹੀਦਾ ਹੈ ਫਲਾਣੇ ਦੀ ਸ਼ਾਮਤ ਆਈ ਹੈ)। (ਅ) (ਉਹ ਗੁੱਸਾ) ਮਾਨੋਂ ਓਹਨਾਂ ਲੋਕਾਂ ਦੀ ਮੌਤ ਹੋ ਗਿਆ। [7]ਸ਼ੇਰ ਵਤ ਹੋਕੇ।

ਕਿਧ ਪ੍ਰਸਥਾਨਾ।ਸਲਿਤਾ ਪਾਰ ਉਤਰਿਕਰਿ ਫਿਰੇ।ਸਹਿਜ ਸੁਭਾਇ ਅਖੇਰੈ ਕਰੇ ॥ ੨੪ ॥ ਇਤ ਉਤ ਬਿਚਰਤਿ ਪਹੁੰਚੇ ਤਹਾਂ । ਦੁਸ਼ਟ ਬਜਰੂੜ ਗ੍ਰਾਮ ਥੋ ਜਹਾਂ । ਨਿਕਟ ਹੋਇ ਕਰਿ ਮਾਰੋ ਮਾਰੀ । ਓਰੜ ਪਰੇ ਬੀਰ ਇਕ ਬਾਰੀ ॥ ੨੫ ॥ ਗੂਜਰ ਅਰੁ ਰੰਘੜ ਦੈ ਜਾਤੀ । ਜਾਨਸੋਂ ਜਥੈ ਹੋਤਿ ਭੁ ਘਾਤੀ । ਗਹਿ ਗਹਿ ਸ਼ਸਤ੍ਰ ਬਨੈ ਸਵਧਾਨਾ । ਚਢੇ ਸਦਨ ਜੇ ਹੁਤੇ ਮਹਾਂਨਾ॥੨੬॥ ਹੁਤੋ ਗ੍ਰਾਮ ਮਹਿੰ ਦੁਰਗ ਛੁਟੇਰਾ । ਜਾਇ ਪ੍ਰਵੇਸ਼ੇ ਬਹੁ ਤਿਸ ਬੇਰਾ । ਥਾਉਂ ਥਾਉਂ ਕਰਿਕੈ ਤਕਰਾਈ। ਛੁਟੀ ਤੁਪਕ ਗਨ ਮਚੀ ਲਰਾਈ ॥੨੭॥ ਭਰਿ ਬਰੂਦ ਮੁਸ਼ਟਨ ਕੋ ਡਾਲਹਿੰ।ਠੋਕਤਿ ਗੁਲਕਾਂ ਗਜਹਿ ਨਿਕਾਲਹਿੰ[1]।ਸ਼ੀਘ੍ਰ ਕਲਾ ਪਰ ਜੋੜਹਿੰ ਤੋੜੇ । ਧਰਹਿੰ ਪਲੀਤੇ ਪਰ ਕੁਛ ਮੋੜੇ[2] ॥੨੮॥ ਦਸਤ-ਰਵਾਂ ਕਰਿ ਤੁਰਨ ਤਾਕਹਿੰ । ਧੁਖਤਿ ਉਠਹਿੰ ਤਤਕਾਲ ਤਜ਼ਾਕਹਿੰ । ਸ਼ੁੰਕਤਿ ਗੋਰੀ ਫੋੜਿ ਸਰੀਰੰ। ਨਿਕਸਤਿ ਸ਼ੁੰਨਤ ਭੀਗਤਿ ਚੀਰੰ॥੨੯॥ਹੁਇ ਘਾਇਲ ਘਾਵਨ ਭਭਕੰਤੇ[3] । ਇਕ ਘੂੰਮਤਿ ਇਕ ਪ੍ਰਾਣ ਤਜੰਤੇ । ਇਕ ਭੀਖਨ ਪਿਖਿ ਹੋਵਤਿ ਭੀਰੁ[4]।ਦਬਕੇ ਇਕ ਛੋਰ ਕਰਿ ਤੀਰ[5] ॥੩੦॥ਸਿੰਘਨ ਵਹਿਰ ਚੁਗਿਰਦਾ ਘੇਰਾ । ਘਾਲਿ ਘਾਲਿ ਘਮਸਾਨ ਘਨੇਰਾ । ਘੇਰਿ ਘੇਰਿ ਘੇਰਨਿ ਤੇ ਘਨੇ[6]।ਤਾਕਿ ਤਾਕਿ ਤੁਪਕਨਿ ਤੇ ਹਨੇ॥੩੧॥ਪੈਦਲ ਚਮੂੰ ਗੁਰੂ ਕੀ ਆਈ। ਭਈ ਨਿਕਟ ਬਡਿ ਮਾਰ ਮਚਾਈ। ਪ੍ਰਭੁ ਜੀ ਦੇਖਹਿੰ ਖਰੇ ਤਮਾਸ਼ਾ । ਕਰਿ ਕਰਿ ਓਜ ਦਿਖਾਵਹਿੰ ਦਾਸਾ ॥ ੩੨ ॥ ਹੋਲਾ ਕਰਿਕੇ ਮਾਰਹੁ ਮਾਰਾ । ਜਾਇ ਪ੍ਰਵੇਸ਼ੇ ਗ੍ਰਾਮ ਮਝਾਰਾ । ਘਰ ਪਰ ਚਰਹਿੰ ਚਲਾਵਹਿੰ ਜਹਿੰ ਜਹਿੰ । ਦਏ ਹਲਾਇ ਪਹੁੰਚ ਕਰਿ ਤਹਿੰ ਤਹਿੰ ॥੩੩॥ ਗੂੰਜਰ ਰੰਘੜ ਲੈ ਲੈ ਆਡੋ[7] । ਕਸਿ ਕਸਿ ਤੁਪਕਨ ਤਕਿ ਤਕਿ ਛਾਡੋ । ਤਿਨ ਕੋ ਅੰਗ ਕਿਤਹੁੰ ਦਿਖਿ ਜਾਇ । ਤਤਛਿਨ ਗੁਲਕਾ ਲਗਿ ਹੁਇ ਘਾਇ ॥ ੩੪ ॥ ਲਗਹਿ ਸੀਸ ਜਨੁ ਹੈਡੀਆ ਫੋਰੀ । ਰੁਪੇ[8] ਸਿੰਘ ਤਕਿ ਮਾਰਤਿ ਗੋਰੀ । ਜੇ ਕੋਸ਼ਠ ਪਰ ਗ੍ਰਾਮ ਮਝਾਰੇ । ਕੇਤਿਕ ਤੁਪਕਨਿ ਤਕਿ ਤਕਿ ਮਾਰੇ ॥ ੩੫ ॥ ਕੇਤਿਕ ਭਾਜ ਗੜ੍ਹੀ ਮਹਿੰ ਬੜੇ । ਵਹਿਰ ਨ ਜਮੇ ਪਾਇ ਕਿਤ ਅੜੇ। ਕਰਿ

[1]ਗਜਾਂ ਨੂੰ ਕੱਢਕੇ । [2]ਪਲੀਤੇ ਕਲਾ ਨੂੰ ਕੁਛ ਮੋੜਕੇ ਉਪਰ ਧਰਦੇ ਹਨ । [3]ਜ਼ਖਮ ਭੱਕ ਭੱਕ ਕਰਦੇ ਹਨ । [4]ਭਯਾਨਕ (ਜੰਗ) ਦੇਖਕੇ ਕਾਇਰ ਹੁੰਦੇ ਹਨ । [5]ਇਕ ਤੀਰ ਹੀ ਚਲਾਕੇ ਦਬਕ ਗਏ । (ਅ) ਇਕ ਦਬਕ ਕੇ ਪਾਸਾ ਹੀ ਛੱਡ ਗਏ । [6]ਘੋੜਿਆਂ ਨਾਲ ਬਹੁਤੇ (ਆਦਮੀਆਂ ਨੂੰ) ਘੇਰ ਘੇਰ ਕੇ । [7]ਓਟ । [8]ਪੈਰ ਜਮਾਕੇ ।

ਕਰਿ ਢੀਅ ਢੇਰ* ਹੀ ਢੂਕੋ[1] । ਦੁਰਗ ਚੁਗਿਰਦੇ ਫਿਰਿਫਿਰਿ ਕੂਕੋ॥੩੬॥
ਚਤਰ ਘਟੀ ਲਗਿ ਤੜਭੜ ਛੋਰੀ[2] । ਜੋਰਿ ਜੋਰਿ ਰਿਪੁ ਕਾਯਨਿ ਫੋਰੀ[3] ।
ਬਿਥਰਨੋ ਸ਼ੋਣਤ ਏਕ ਕਰਾਹੈਂ[4] । ਕੋਤਿਕ ਮਰੇ ਪਰੇ ਰਜ ਮਾਂਹੈ[5] ॥੩੭॥
ਸਿੰਘਨ ਜੰਗ ਪਿਖਹਿ ਗੁਰਸਾਚਾ।ਜਥਾ ਗ਼ਜ਼ਬ ਕੋ ਅਜਬ ਤਮਾਚਾ[6]। ਗ੍ਰਾਮ
ਸਗਰ ਘਰ ਘਰਿਮਹਿੰ ਬਰੋ।ਢੁਕਿ ਢੁਕਿ ਢੋਇ ਦੁਰਗ ਢਿਗ ਕਰੋ ॥੩੮॥
ਚਲਹਿ ਬੰਦੂਕ ਨਾਦ ਬਡਿ ਉਠਨੋ । ਬਰਖਤਿ ਗੁਲਕਾਂ ਜਨੁ ਘਨ ਵੁੱਠਨੋ[7] । ਲਗੀ ਮੋਰਚੋ ਦੁਰਗ ਨਜੀਕੋ । ਸ਼ੱਤ੍ਰੁਨਿ ਤਜਾਗੋ ਧੀਰਜ ਹਿਯਕੋ॥
੩੯॥ ਤਬਿ ਕਲਗ਼ੀਧਰ ਢਿਗ ਤੁਰੰਗ । ਸ਼ੀ ਮੁੱਖ ਤੇ ਕਹਿ ਬਾਕ ਉਤੰਗ ।
'ਘਾਲਹੁ ਹੋਲ[8] ਗੜ੍ਹੀ ਪਰ ਚਢਹੁ।ਖੈਂਚਿ ਖੜਗ ਕੋ ਅੰਤਰ ਬਢਹੁ॥੪੦॥
ਦੁਸ਼ਟਨ ਖੰਡਨ ਖੰਡ ਬਿਹੰਡਹੁ[9] । ਮੰਡਹੁ ਰਨ ਪ੍ਰਚੰਡ ਨਹਿੰ ਛੰਡਹੁ[10] ।
ਸੁਨਿਗੁਰ ਹੁਕਮਸਿੰਘ ਮਨਕੀਧੋ।ਚਹੁੰਦਿਸ਼ਿ ਚਰਨ ਦੁਰਗਢਿਗ ਰੋਧੋ॥੪੧॥
ਮਾਰਿਮਾਰਿ ਬਹੁ ਮਾਰਪੁਕਾਰੈਂ । ਗੜ੍ਹੀ ਪੌਰਕੋ ਨਿਕਟ ਸਿਧਾਰੈਂ।ਢਿਗੁ ਢੁਕੋ
ਪਿਖਿ ਢੋਯਹੁ ਹੱਲਾ। ਤੁਰਕਨ ਕੋ ਧੀਰਜ ਉਰ ਹੱਲਾ[11]॥੪੨॥[12]–ਅੰਤਰ
ਬਰੋ ਕਤਲ ਕੋ ਕਰੈਂ । ਅਰੈਂ ਨ ਹਮ ਰਿਪੁ ਵਹਿਰ ਨ ਥਿਰੈਂ[13]–। ਗੀਦੀ
ਮਰਿਬੋ ਕਹੁ ਛਰ ਧਰਿਕੈ ।–ਤਜਹਿੰ ਜੱਧ–ਇਮ ਮਸਲਤ ਕਰਿਕੈ॥੪੩॥
ਪਿਖਿ ਹੱਲਾ ਪੱਲਾ ਤਬਿ ਢੋਰਾ।'ਪ੍ਰਭੂ ਜੀ ! ਤਜਹੁ ਗ੍ਰਾਮ,ਲਖਿ ਚੋਰਾ'।ਹਟੀ
ਬੰਦੂਕ ਛੁਟਨਿ ਤੇ ਜਬੈ । ਕਹਿ ਕਰਿ ਵਹਿਰ ਨਿਕਾਸੇ ਤਬੈ ॥੪੪॥ ਸਭਿ
ਕੋ ਸ਼ਸਤ੍ਰ ਛੀਨ ਕਰਿ ਲੀਨੇ । ਜੋਰਤਿ ਕਰ[14] ਜੀਵਤਿ ਤਜਿ ਦੀਨੇ। ਸ਼੍ਰੀ
ਸਤਿਗੁਰ ਬੈਠੇ ਤਰੁ ਛਾਯਾ । ਕਰਜੋ ਹੁਕਮ, ਦਿਹੁ ਦੁਰਗ ਢਹਾਯਾ ॥
੪੫ ॥ ਲਰਿਬੋ ਮਰਿਬੋ ਤੇ ਬਚ ਰਹੇ। ਸੋ ਸਭਿ ਸਿੰਘਨ ਘੇਰੇ ਗਹੇ । ਕਹੀ
ਕੁਦਾਲੇ ਦੇ ਕਰਿ ਹਾਥ । ਦੁਰਗ ਢਹਾਇ ਦੀਨਿ ਤਿਨ ਸਾਥ[15] ॥ ੪੬ ॥
ਕਰਿ ਮੈਦਾਨ ਦੀਨਿ ਤਤਕਾਲਾ । ਦਈ ਸਜ਼ਾਇ ਕਰਾਲ ਬਿਸਾਲਾ ।

[1]ਮਿਲ ਕਟਕੇ ਬਹੁਤ ਹੀ ਨੇੜੇ ਜਾ ਢੁੱਕੇ। [2]ਭਾਵ ਬੰਦੂਕਾਂ ਦੀ ਮਾਰ ਕੀਤੀ। [ਤੜ ਭੜ=ਬੰਦੂਕ ਚੱਲਣ ਦੀ ਆਵਾਜ਼] । [3]ਸਰੀਰ ਤੋੜੇ । [4]ਕੁਰਲਾਂਵਦੇ ਹਨ । [5]ਧੂੜ ਵਿਚ । [6]ਅਜੀਬ ਗ਼ਜ਼ਬ ਦਾ ਭਮਾਚਾ ਜਿਵੇਂ ਪਿਆ, (ਇਕ ਬਾਰਗੀ ਅਚਾਨਕ ਹਮਲੇ ਨੂੰ ਤਮਾਚਾ ਕਹਿ ਦਿਆ ਕਰਦੇ ਹਨ) । [7]ਵੱਸਿਆ । [8]ਹੱਲਾ ਕਰੋ । [9]ਟੋਟੇ ਟੋਟੇ ਕਰਕੇ ਮਾਰ ਦਿਓ । [10]ਭਜਾਨਕ ਜੰਗ ਕਰੋ, ਛਡੋ ਨਾ । [11]ਹਿੱਲਿਆ । [12](ਤੁਰਕ ਸੋਚਣ ਲਗੇ ਕਿ:–) । [13]ਅਸੀਂ ਇਥੇ ਅੜ ਨਹੀਂ ਸਕਦੇ ਤੇ ਬਾਹਰ ਵੈਰੀ ਟਿਕਣ ਨਹੀਂ ਲਗ(ਅੰਦਰ ਆ ਵੜਨਗੇ) । [14]ਹਥ ਜੋੜਦੇ । [15]ਉਹਨਾਂ ਹੀ ਕੋਲੋਂ ।

*ਸ਼ੁਧ ਪਾਠ 'ਨੇਰ' ਜਾਪਦਾ ਹੈ ।

ਸਦਨ ਵਸਤੁ ਸਭਿਲੀਨ ਛਿਨਾਈ।ਜੀਵਤਿਮਿਲੇ ਬਿਨੈ ਬਹੁਗਾਈ॥੪੭॥ ਸ਼੍ਰੀ ਮੁਖ ਤੇ ਤਿਨ ਸੋਂ ਤਬਿ ਕਹੋ। 'ਸੰਗਤਿ ਕੋ ਛੀਨਨ ਕਸੋਂ ਚਹੋ? ਸੋ ਪਲਟੋ ਤੁਮ ਤੇ ਹਮ ਲੀਨੇ। ਭਏ ਦੀਨ ਅਬਿ ਛੋਰਨ ਕੀਨੇ॥ ੪੮॥ ਜੋ ਅਬਿ ਕੋ ਕਰਿ ਹੀ ਅਪਰਾਧਾ। ਇਸ ਬਿਧਿ ਕੀ ਪੈ ਹੈ ਬਹੁ ਬਾਧਾ[1]। ਇੱਤਮਾਦਿਕ ਕਹਿ ਤ੍ਰਾਸ ਬਤਾਯੋ। ਦੁਰਗ ਕਿਤਿਕ ਘਰ ਸਹਿਤ ਢਹਾਯੋ॥ ੪੯॥ ਇਸ ਪ੍ਰਕਾਰ ਕਰਿ ਗ੍ਰਾਮ ਉਜਾਰਾ। ਬਚਸੋ ਦੀਨ ਹੈ ਨਤੁ ਸਭਿ ਮਾਰਾ। ਸਿੰਘ ਜੁ ਮਰੇ ਦਾਹ ਕਰਿਵਾਏ। ਘਾਇਲ ਹੁਤੇ ਸੰਗ ਉਚਵਾਏ॥੫੦॥ ਗੁੱਜਰ ਰੰਘੜ ਸੈਂਕਰ ਮਾਰਾ। ਤਹਿਂ ਤੇ ਭਏ ਪ੍ਰਭੂ ਅਸਵਾਰਾ। ਬਜੀ ਬੰਬ ਰਣਜੀਤ ਨਗਾਰਾ। ਪਹੁੰਚੇ ਆਨੰਦਪੁਰੀ ਮਝਾਰਾ॥ ੫੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤੀਯ ਰੁਤ 'ਬਜਰੂੜ ਗ੍ਰਾਮ ਮ ਦਲ ਪ੍ਰਭੂ ਬਰਨਨੰ ਨਾਮ ਦੋਵਿਤ੍ਰਿੰਸਤੀ ਅੰਸੂ॥੩੨॥

੩੩. [ਹੋਲੀ ਉੱਪਰ ਦੋ ਇਸਤ੍ਰੀਆਂ । ਹਿੰਦੂ ਤੇ ਮੁਸਲਮਾਨ ਵਡਕੇ]।

ਦੋਹਰਾ॥ ਮਾਰ ਗ੍ਰਾਮ ਬਜਰੂੜ ਕੋ ਦੁੰਦਭਿ ਦੀਹ ਬਜਾਇ।ਢਤੋ ਪਾਇ ਪੁਰਿ ਮੈਂ ਪ੍ਰਵਿਸ਼ੇ ਗਰਜੇ ਢਤੋ ਬੁਲਾਇ॥੧॥ ਚੌਪਈ॥ ਜਹਿਂ ਕਹਿਂ ਸੁਧ ਪਸਰੀ 'ਭ੍ਰਾ ਜੰਗ। ਦੁਰਗ ਦੀਹ ਦਿਢ ਤਤਛਿਨ ਭੰਗ।ਅਰਨੋ ਨ ਕੋਈ ਸਿੰਘਨਿ ਆਗੇ। ਉਬਰੇ ਦੀਨ ਭਏ[2], ਕੈ ਭਾਗੇ[3]॥੨॥ਪੰਥ ਬਿਸਾਲ ਬਿਦਤ ਨਿਤ ਭਯੋ। ਸਭਿਨਿ ਚੁਗਿਰਦੇ ਡਰ ਉਪਜਯੋ।ਸਿੰਘਨ ਕੋ ਸੰਘਰ ਲਖਿ ਗਾਢੋ। ਕੌਨ ਸੁਭਟ ਆਗੇ ਹੁਇ ਠਾਂਢੋ॥੩॥ ਹਤਹਿਂ ਤੁਫੰਗਨਿ ਕੋ ਕਰਿ ਹੋਲਾ। ਊਪਰ ਪਰਹਿਂ ਰੋਲ ਅਰੁ ਪੋਲਾ। ਤਬਿ ਤੇ ਡਰ ਧਰਿ ਗ੍ਰਾਮ ਬਿਸਾਲਾ। ਸੰਗਤਿ ਕੋ ਨ ਕਹੈਂ ਕਿਸ ਕਾਲਾ[4]॥੪॥ ਸਿਧਸ ਸੁਬਹਿ[5] ਚਲੀ ਮਗ ਆਵੈ। ਦੁਸ਼ਟ ਮਿਲਹਿਂ ਕੋ ਹਾਥ ਨ ਪਾਵੈ। 'ਪ੍ਰਥਮੇ ਆਲਸੂਨ ਕਹੁ ਮਾਰਾ। ਨੁਹ, ਬਜਰੂੜ ਬਹੁਰ ਸੰਘਾਰਾ॥ ੫॥ ਜੋ ਅਬਿ ਸੰਗਤਿ ਕੋ ਕਰ ਪਾਵੈ। ਤਿਨ ਮਾਨਿੰਦ[6] ਆਪ ਉਜਰਾਵੈ। ਲੇਨੁ ਰਹੈ[7] ਦੋਨੋ ਬਨ ਜਾਇ। ਮਰਨ ਹੋਇ ਪੁਨ ਘਰ ਉਜਰਾਇ॥੬॥ ਸ਼੍ਰੀਗੁਰ ਗੋਬਿੰਦ ਸਿੰਘ ਹਠੀਲਾ। ਕੌਨ ਅਰਹਿ ਤਿਨ ਸੰਗ ਅਰੀਲਾ'॥ਇੱਤਮਾਦਿਕ ਕਹਿ ਆਪਸ ਮਾਂਹੀ। ਡਰ ਧਰਿ ਮਗ ਲੂਟਤਿ ਕੋ ਨਾਂਹੀ॥੭॥ਥਾਟਪਾਰ ਠਗ ਚੋਰ ਸੁ ਯਾਰ। ਗਹਿ ਗਹਿ ਕੈਦ ਕਿ ਦੀਨੇ ਮਾਰਿ। ਦਬਕੇ ਦੁਸ਼ਟ ਤੇਜ ਗੁਰ ਹੇਰਾ। ਭਏ ਸ਼ਾਂਤਿ ਜਿਤ ਕਿਤ

---

[1]ਨੀਵੇ ਹੋਕੇ ਬਚੇ। [2]ਯਾ ਭਜਕੇ। [3]ਕਿਸੇ ਵੇਲੇ ਸੰਗਤ ਨੂੰ ਕੁਛ ਨਾ ਕਹਿਣ । [4]ਸ਼ਾਮ ਸਵੇਰੇ, ਭਾਵ ਹਰ ਵੇਲੇ । [5]ਤਿਨ੍ਹਾਂ (ਪਿੰਡਾਂ) ਵਾਂਗ । [6]ਲੈਣਾ ਤਾਂ ਕਿਤੇ ਰਹਿਆ ।

ਤਿਸ ਬੇਰਾ ॥੮॥ ਪੰਥੀ ਸੁਖ ਸੋਂ ਮਾਰਗ ਚਲੇ।ਗ੍ਰਿਸਤੀ ਮਨੁਜ ਅਨੰਦ ਸੋਂ ਮਿਲੇ।ਕਲਗ਼ੀਧਰ ਕੋ ਦੇਤਿ ਅਸੀਸਾ।[1]ਕਰੋ ਰਾਜ ਜੀਵਹੁ ਜੁਗ ਬੀਸ'॥੯॥ ਸਗਰੀ ਦੂਣ ਤ੍ਰਾਸ ਕੋ ਪਾਯੋ। ਜਬਰੀ ਕਰਨਿ ਨ ਹਾਥ ਉਠਾਯੋ[2]।ਮਨਹੁ ਧਰਮ ਕੀ ਨੀਵ ਉਸਾਰੀ।ਪਸਰੀ ਸੁਜਸੁ ਕਿਧੌਂ ਫੁਲਵਾਰੀ[3]॥੧੦॥ਸੰਗਤਿ ਦੂਰ ਦੂਰ ਤੇ ਆਵੈ। ਅਜਬ ਉਪਾਇਨ ਅਨਗਨ ਲਯਾਵੈ। ਧਰਹਿੰ ਕੇਸ ਕਛ ਪਹਿਰਹਿੰ ਜੋਈ। ਰਹੈਂ ਸਮੀਪ ਪ੍ਰਭੂ ਕੇ ਤੋਈ॥੧੧॥ਜੋ ਆਵਤਿ ਹੈਂ ਦਰਸ਼ਨ ਹੇਤੁ।ਤਿਨ ਉਪਦੇਸ਼ ਤਿਸੀ ਬਿਧਿ ਦੇਤਿ।[4]ਧਰਿ ਕਛ,ਕੇਸ,ਸ਼ਸਤ੍ਰ ਤਨ ਬਾਂਧਹੁ।ਤੁਰਕ ਦੁਸ਼ਟ ਜਨ ਗਨ ਕੋ ਸ ਧਹੁ॥੧੨॥ ਜੇਕਰਿ ਆਯੁਧ ਹੋਵਤਿ ਪਾਸ। ਹਾਥ ਨ ਪਾਇ ਸਕੈ ਰਿਪੁ ਤਾਸ।ਹੈ ਸ਼ਸਤ੍ਰਨਿ ਕੋ ਅਧਿਕ ਪ੍ਰਤਾਪੁ।ਨਿਵੈਂ ਜਗਤ ਜਨੁ ਹੈ ਧ੍ਰਿਤ ਆਪੁ[5]'॥੧੩॥ਨਹਿੰ ਮਸੰਦ ਲੇਤੇ ਗੁਰ ਕਾਰ। ਸਿੱਖ ਆਪ ਆਨਹਿੰ ਦਰਬਾਰ।–ਨਈ ਰੀਤਿ ਕਲਗ਼ੀਧਰ ਕੀਨੀ –।ਸਗਰੇ ਦੇਸ਼ ਬਿਦੇਸ਼ਨਿ ਚੀਨੀ॥੧੪॥ *ਇਸ ਬਿਧਿ ਕੇਤਿਕ ਮਾਸ ਬਿਤਾਏ। ਢਾਗਨ ਮਹਿੰ ਸਿਖ ਦਰਸ਼ਨ ਆਏ। ਹੋਲਾ ਕਿਧੌ ਆਨ ਤਿਸ ਕਾਲਾ। ਗ੍ਯਾਨੀ ਧ੍ਯਾਨੀ ਸਿੱਖ ਬਿਸਾਲਾ॥੧੫॥ਮਿਲੇ ਕੁਲਾਹਲ ਅਧਿਕ ਪ੍ਰਕਾਸ਼ੇ। ਰਾਗ ਰੰਗ ਅਰੁ ਸ੍ਵਾਂਗ ਤਮਾਸ਼ੇ। ਕਰਿ ਕਰਿ ਅਧਿਕ ਬਿਧਿਨਿ ਕੋ ਲਯਾਵੈਂ। ਸ਼੍ਰੀ ਸਤਿਗੁਰ ਕੋ ਨਿਕਟ ਦਿਖਾਵੈਂ ॥ ੧੬ ॥ ਜਗਤ ਕ੍ਰਿਆ ਕੋ ਪ੍ਰਭੂ ਦਿਖੰਤੋ।ਹਰਖ ਸ਼ੋਕ ਨਾਨਾ ਬਿਰਤੰਤੋ। ਗੁਰੂ ਨਿਕਟ ਹੋਰੀ[6] ਪਛ-ਚਾਤ।ਸੰਗਤਿ ਕੇ ਸਿਖ ਬੋਲਹਿੰ ਬਾਤ॥੧੭॥†[7]ਪਾਤਿਸ਼ਾਹੁ ਸੁਨੀਐਂ ਇਸ-ਬਾਰੀ।ਭਾ ਉਤਸਾਹ ਢਾਗ ਕੋ[8] ਭਾਰੀ। ਸੰਗਤਿ ਵਿਚ ਤੇ ਸਿਖਲੀ ਦੋਇ। ਕਿਸੂ ਸੰਗ ਉਠਿ ਗਮਨੀ‡ ਸੋਇ' ॥ ੧੮ ॥ ਸ਼੍ਰੀ ਮੁਖ ਤੇ ਤਿਨ ਕੋ ਸੰਗ ਭਨੇ। [7]ਮੇਲੇ ਇਸੀ ਹੇਤ ਕੋ ਬਨੇ। ਇਕ ਤੇ ਲਾਭ ਲੇਨਿ ਕੋ ਆਵੈਂ। ਸਤਿ

---

[1]ਜ਼ੁਲਮ ਕਟਨ ਲਈ ਹਥ ਨਾ ਚੁਕਿਆ। [2](ਜ਼ਸਦੀ) ਬਗੀਚੀ। [3]ਜਗਤ ਦੇ ਲੋਕ ਨੀਉਂ ਦੇ ਹਨ ਤੇ ਆਪਣੇ ਆਪ ਨੂੰ ਧੀਰਜ ਰਹਿੰਦੀ ਹੈ। [4]ਹੋਲੀ । [5]ਹੋਲੀ ਦਾ। *ਇਥੋਂ ਸੋ ਸਾਖੀ ਦੀ ੩੩ਵੀਂ ਸਾਖੀ ਚੱਲੀ ਹੈ। ਇਹ ਪ੍ਰਸੰਗ ਮਹਿਮਾਂ ਪ੍ਰਕਾਸ਼ ਵਿਚ ਨਹੀਂ ਹੈ।

†ਸਾਂਗ ਤਮਾਸ਼ਿਆਂ ਦਾ ਬੁਰਾ ਫਲ ਅਗੇ ਚਲਕੇ ਗੁਰੂ ਮੁਖ ਦੁਆਰਾ ਹੀ ਦੱਸਦੇ ਹਨ ਅਰ ਤਮਾਸ਼ਿਆਂ ਦੀ ਥਾਵੇਂ ਬੰਦਗੀ ਦਾ ਉਪਦੇਸ਼ ਆਉਂਦਾ ਹੈ। ਹੋਲਾ ਜੋ ਗੁਰੂ ਦਰ ਹੁੰਦਾ ਸੀ ਸੋ ਉਤਸਾਹ ਦਾਤਾ ਚੜ੍ਹਦੀਆਂ ਕਲਾਂ ਦਾ ਅਰ ਮਹੱਲੇ ਦੇ ਜੰਗ ਵਾਲਾ ਹੁੰਦਾ ਸੀ। ਗੰਦ, ਮੰਦ, ਘੱਟਾ, ਕੂੜਾ, ਸ਼ਰਾਬਾਂ, ਨਾਚ, ਗੁੜੀਆਂ ਉਡਾਉਣੀਆਂ ਤਮਾਸ਼ੇ ਆਦਿਕ ਕੁਕਰਮ ਸਭ ਵਰਜਿਤ ਸੀ, ਦੇਖੋ ਇਸੇ ਅੰਸੂ ਦਾ ਅੰਕ ੨੭, ੨੮। ‡ਪਾ:–ਉਮਧਾਨੀ।

ਪੁਰਸ਼ਨਿ ਕੋ ਦਰਸ਼ਨ ਪਾਵੈਂ ॥੧੯॥ ਮੱਜਹਿੰ ਤੀਰਥ ਕੋ ਉਤਸਾਹੂ। ਆਵੈਂ ਸਭਿਨਿ ਮਹੋਛਨਾਂ[1] ਮਾਂਹੂ।ਜੀਵਨ ਕੋ ਸੁਭਾਵ ਪਰਖੰਤੇ[2]। ਪਾਪ ਨਿਵਾਰਹਿੰ ਸ਼ਰਧਾਵੰਤੇ ॥੨੦॥ ਤਿਨ ਮਹਿੰ ਵਿਗੜ ਬਹੁਤ ਨਰ ਜਾਂਈ। ਕੋ ਕੋ ਫਲ ਖਾਟਹਿੰ ਅਧਿਕਾਈ। ਗੁਰ ਸਿੱਖਹੁ ! ਇਮ ਸੁਨਹੁ ਪਛਾਨਹੁ। ਸ੍ਰੀ ਮੁਖ ਵਾਕ ਤੁ* ਇਕਰਸ ਜਾਨਹੁ ॥ ੨੧॥ ਸ੍ਰੀ ਮੁਖ ਬਾਕ ॥

ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥

ਪੁਨਃ-ਮਰ ਜਾਣਾ ਤਾ ਮਾਣਾ ਕੋਹਾਂ† ॥

ਚੌਪਈ ॥ ਜਿਨ ਲਿਵ ਲਗੀ ਰਿਦੇ ਅਨੁਰਾਗੇ।ਤਿਨ ਕੋ ਭਲਾ ਨਹੀਂ ਕਿਛ ਲਾਗੇ। ਮੁਕਰ ਸਮਾਨ ਗੁਰੂ ਦਰਬਾਰ। ਨਿਰਮਲ ਸਦਾ ਬਿਹੀਨ ਬਿਕਾਰ ॥ ੨੨ ॥ ਅਪਨੋ ਮੁਖ ਕਰਿ ਦੇਖਹਿ ਜੈਸਾ। ਕਰਹਿ ਦਿਖਾਵਨਿ ਤਿਸ ਕੋ ਤੈਸਾ[3]। ਹਰਖ ਸੋਗ ਸ਼ੀਸ਼ੇ ਨਹਿੰ ਜਥਾ। ਗੁਰ ਸਤਿ ਪੁਰਖ ਚਲਣ ਹੈ ਤਥਾ ॥ ੨੩ ॥ ਸੇਵਾ ਕਰਹਿ ਜਾਨਿ ਕਰਿ ਜਸ ਜਸ। ਪੂਰਾ ਭਾਵ ਹੋਤਿ ਹੈ ਤਸ ਤਸ। ਤਊ ਜਾਨੀਐ ਰਿਦੈ ਬਿਚ ਰਿ।ਮਗ ਹਿੰਦੁਨਿ ਬਡ ਗਏ ਬਿਗਾਰ[4]॥ ੨੪॥ ਜੋ ਤੁਰਕਨਿ ਮੈਂ ਭਏ ਬਡੇਰੇ। ਮਾਰਗ ਗਏ ਸੁਧਾਰਿ ਅਛੇਰੇ। ਪੀਰ ਫਕੀਰ ਦਿਵਸ ਜਬਿ ਆਵੈ।ਰੁਦਨ ਕਰਤਿ ਬੈਰਾਗ ਉਪਾਵੈਂ॥੨੫॥ਮਿਲਿ ਕਰਿ ਕਹਤਿ-ਜੁ ਬਡੋ ਹਮਾਰੇ।ਜਿਸ ਬਿਧਿ ਕਰਿ ਸ਼ੁਭ ਕਰਮ ਸਿਧਾਰੇ। ਸੋ ਹਮ ਤੇ ਬਨ ਆਵਤਿ ਨਾਂਹੀ।ਸ਼ਾਫ਼ਲ ਸਦਾ ਖ਼ੁਦੀ ਮਨ ਮਾਂਹੀ ॥੨੬॥ ਯਾ ਖ਼ੁਦਾਇ ਹਮ ਤੋਹਿ ਪਨਾਹਿ[5]।ਰਾਖ ਲੀਜੀਐ ਬਖਸ਼ ਗੁਨਾਹਿ-। ਹਿੰਦੁਨਿ ਕੇ ਦਿਨ ਹੋਲਿ ਦਿਵਾਲੀ। ਇੱਤਯਾਦਿਕ ਦਿਨ ਚਲਹਿੰ ਕੁਚਾਲੀ॥੨੭॥ ਬਿਨਾ ਲਾਜ ਤੇ ਹੁਇ ਨਰਨਾਰੀ।ਕਰਹਿੰ ਖਰਾਬਾ ਕਾਢਤਿਗਾਰੀ।ਸਿੱਖਹੁ! ਸੁਨਹੁ ਬਾਤ ਇਹ ਸਾਰ। ਜਿਨਹੁੰ ਬੰਦਗੀ ਕਿਯ ਕਰਤਾਰ ॥ ੨੮ ॥ ਹਲਤਿ ਪਲਤਿ ਸੋ ਸੁਖੀ ਬਡੇਰੇ।ਜੀਤ ਗਏ ਭਵਜਲ ਨਹਿੰ ਫੇਰੇ। ਬਿਨਾ ਬੰਦਗੀ ਜੋ ਨਰ ਹੋਰ। ਨਿਜ ਨਿਜ ਸ਼ਰ੍ਹਾ ਬੰਧੇ ਜਿਮ ਚੋਰ[6] ॥੨੯॥ ਜਿਮ

---

[1]ਵਡੇ ਉਤਸਵਾਂ ਪਰ, [ਮਹਛਾ=ਮਹਾਂ ਉਤਸਵ]। (ਅ) ਕਿਸੇ ਮਹਾਂ ਪੁਰਖ ਦੀ ਯਾਦਗਾਰ ਵਿਚ ਆਮ ਸਾਧੂ ਸੰਤਾਂ ਨੂੰ ਸੱਦਾ ਦੇਕੇ ਭੰਡਾਰਾ ਕਰਨਾ ਇਸ ਨੂੰ ਭੀ ਮਹੋਛਾ ਆਖਦੇ ਹਨ। [2]ਪਰਖੇ ਜਾਂਦੇ ਹਨ। [3](ਸ਼ੀਸ਼ਾ) ਦਿਖਾਉਂਦਾ ਹੈ ਉਸ ਨੂੰ ਓਹੋ ਜਿਹਾ। [4]ਹਿੰਦੂਆਂ ਦੇ ਵਡੇ ਰਾਹ ਵਿਗਾੜ ਗਏ ਹਨ। [5]ਤੇਰੀ ਸ਼ਰਨ ਹਾਂ। [6]ਵਿਚ ਬੱਧੇ ਹੋਏ ਹਨ ਚੋਰਾਂ ਵਾਂਗ।

*ਪਾ:-ਗੁਰ ਪ੍ਰਸੰਨਤਾ। †ਇਹ ਤੁਕ ਬਾਹਰ ਦੀ ਹੈ।

ਪਸੁਬੰਧਸੋ ਦਿਵਸ ਬਿਤਾਵੈ। ਜਨਮ ਮਰਨ ਬੰਧੇ ਤਿਮਪਾਵੈਂ[1]।ਕਰਨੀ ਬਿਨਾ ਤਰਹਿ ਨਹਿੰ ਕੋਊ । ਕਰਨੀ ਖਾਲੀ ਜਾਇ ਨ ਸੋਊ[2] ॥੩੦॥ ਧਰਿ ਧਰਿ ਬੇਖ ਦੇਤਿ[3] ਉਪਦੇਸ਼ । ਬਿਨ ਕਰਨੀ ਦੁਖ ਪਾਇੰ ਵਿਸ਼ੇਸ਼ । ਹਸਦਯਾ ਟਪਦਯਾਂ ਸ੍ਵਾਂਗ ਬਨਾਏ । ਪਰਮੇਸੁਰ ਰੀਝੈ ਨ ਕਦਾਏ ॥੩੧॥ ਮਰਿ ਮਰਿ ਲੋਕ ਬਹੁਰ ਪਛੁਤਾਵਹਿੰ।ਫਸਿ ਬਿਸ਼ਯਨਿ ਮਹਿੰ ਬੈਸ ਬਿਤਾਵਹਿੰ। ਪਰਹਿ ਆਨਿ ਸਿਰ ਪਰ ਜਬਿ ਭਾਰੀ । ਤਬਿ ਜਾਨਹਿੰਗੇ ਅੰਧ ਗਵਾਰੀ ॥ ੩੨ ॥ ਰਾਮ ਕ੍ਰਿਸ਼ਨ ਭੀ ਤਾਰਹਿੰ ਤਬੈ।ਅਪਨੋ ਆਪ ਸਮਝਿਹੈਂ ਜਬੈ।ਪੂਜਾ ਧਰਮ ਅਨੇਕ ਪ੍ਰਕਾਰਾ।ਪਵਸੀ ਥਾਂਇ* ਤਬਹਿ ਨਿਸਤਾਰਾ॥੩੩॥ ਯਾਂਤੇ ਸੱਤਿ-ਨਾਮ ਕੋ ਸਿਮਰਨ । ਲਿਵ ਲਗਾਇ ਕਰਿ ਠਾਨਹਿੰ ਨਿਸ ਦਿਨ । ਵਹਿਰ ਕ੍ਰਿਆ ਸਭਿ ਕੈਸੀ† ਕਰੈ । ਅੰਤਰ ਸਦਾ ਨਾਮ ਹਰਿ ਧਰੈ ॥ ੩੪ ॥ ਜਾਨੈ ਪਰਮੇਸ਼ੁਰ ਕੋ ਮੀਤ।ਕਰਹਿ ਜੁ ਤਿਸ ਪਿਖਿ ਹਰਖੈ ਚੀਤ[5]।ਭਾਣਾ ਮਾਨਹਿੰ ਰਹੈ ਅਨੰਦ । ਤਨ ਹੰਤਾ ਨਿਤ ਕਰਹਿ ਨਿਕੰਦ॥੩੫॥ ਮਨ ਟਿਕ ਜਾਇ ਨਾਮ ਪਰ ਜਬੈ । ਪ੍ਰਭੂ ਸਹਾਇਕ ਹੋਵੈ ਤਬੈ । ਜਨਮ ਅਨੇਕ ਪਾਪ ਕੋ ਖੋਇ । ਸਕਹਿ ਪਛਾਨ ਆਤਮਾ[4] ਜੋਇ ॥ ੩੬ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਕੇ ਤ੍ਰਿਤਿਯ ਰੁਤੇ 'ਸਿਖਨ' ਪ੍ਰਬੰਧ ਵਰਨਨੰ ਨਾਮ ਤ੍ਰਿੰਸਤੋ ਅੰਸੂ ॥ ੩੩ ॥

੩੪. [ਚਬੀਨੀ ਤੁ ਪ੍ਰਸ਼ਾਦ । ਅਸ਼ੁੱਧ ਬਾਣੀ ਪੜ੍ਹਨ ਵਾਲੇ ਨੂੰ ਦੰਡ । ਸਿੱਖੀ] ।

ਦੋਹਰਾ ॥ ‡ਇਕਦਿਨ ਬੀਚ ਦਿਵਾਨ ਕੇ ਗੁਰੂ ਅਗਾਰੀ ਹੋਇ।ਰਿਦੈਸ਼ਬਦ ਕੀ ਭਾਵਨਾ[6] ਬੋਲਯੋ ਸਿਖ ਅਸ ਕੋਇ ॥੧॥ ਚੌਪਈ ॥ 'ਸਾਚੇ ਪਾਤਿਸ਼ਾਹੁ ਗੁਰ ਪੂਰੇ । ਇਕ ਮੇਰੀ ਫਰਿਆਦ ਹਜ਼ੂਰੇ।ਨਿਤਉਠਿ ਬਡੀ ਪ੍ਰਾਤਿ ਇਸ਼ਨਾਨੋਂ। ਪਾਠ ਸੁਖਮਨੀ ਸਦਾ ਬਖਾਨੋਂ ॥੨॥ ਕਿਰਤਨ ਸਮੈਂ ਪ੍ਰਥਮ ਪਠਿ ਲੇਉਂ । ਪੁਨਿ ਸੁਨਿਬੇ ਮਹਿੰ ਨਿਜ ਮਨ ਦੇਉਂ । ਅਸ਼ਟਪਦੀ ਇਕ ਰਹਿ ਗਈ ਆਜ । ਤਬਿ ਹੀ ਆਯੋ ਰਾਗ ਸਮਾਜ॥੩॥ ਮੈਂ ਰਾਗੀਨਿ ਸੰਗ ਬਹੁ ਕਹਯੋ।-ਪਾਠ ਕਰਨਿ ਥੋਰੋ ਅਬਿਰਹਯੋ।ਭੋਗ ਸੁਖਮਨੀ ਲੇਵੋਂ ਪਾਇ।ਪੀਛੇ ਕਿਰਤਨ ਕਰਹੁ ਬਨਾਇ-॥੪॥ਬਹੁ ਕਹਿ ਰਹਯੋ ਨ ਕੈਸੇ ਮਾਨਯੋਂ।ਨਹੀਂ ਸੁਖਮਨੀ ਭੋਗ ਬਖਾਨਯੋਂ।ਸਾਜ ਬਜਾਇ ਸੁ ਰਾਗ ਉਚਾਰਾ।ਕਰਯੋ ਕੀਰਤਨ

[1]ਤਿਵੇਂ ਜਨਮ ਮਰਨ ਪਾਉਂਦੇ ਹਨ (ਬਿਨਾਂ ਬੰਦਗੀ ਵਾਲੇ ਨਰ) । [2]ਉਹ(ਜੋ ਕਰਨੀ ਵਾਲਾ ਹੈ) ਖਾਲੀ ਨਹੀਂ ਜਾਏਗਾ । [3](ਲੋਕ) ਦੇਂਦੇ ਹਨ । [4](ਜੋ ਪਰਮੇਸ਼ੁਰ)ਕਰੇ ਉਸ ਨੂੰ ਵੇਖਕੇ ਚਿਤ ਵਿਚ ਹਰਖੇ । [5](ਤਦੋਂ) ਪਛਾਣ ਸਕਦਾ ਹੈ ਆਤਮਾ ਨੂੰ । [6](ਕੀਰਤਨ ਦੇ) ਸ਼ਬਦ ਦੀ ਭਾਵਨਾ ਵਾਲਾ

*ਇਸ ਤਰ੍ਹਾਂ ਦੇ ਪੰਜਾਬੀ ਪਦ ਕਵਿ ਜੀ ਨੇ ਸੌ ਸਾਖੀ ਦੇ ਰਖ ਦਿਤੇ ਹਨ ।

†ਪਾ:-ਤੈਸੀ । ‡ਇਥੋਂ ਸੌ ਸਾਖੀ ਦੀ ੧੧ਵੀਂ ਸਾਖੀ ਟੁਰਦੀ ਹੈ ।

ਸਭਾ ਮਝਾਰ॥੫॥ਤਬਿ ਮੈਂ ਕਹਯੋ–ਤੁਮੈਂ ਤਨਖਾਹ। ਲਗਵਾਵੌਂ ਕਹਿ ਸ਼੍ਰੀ ਗੁਰ ਪਾਹ–।ਸਾਚੇ ਪਾਤਿਸ਼ਾਹੁ ਪ੍ਰਭੁ ਪੂਰੇ। ਕਰੀਅਹਿ ਮੋਰੋ ਨਸ਼ਾਉਂ ਹਦੂਰੇ[1] ॥੬॥ਸ਼੍ਰੀ ਮੁਖ ਤੇ ਮੁਸਕਾਇ ਬਖਾਨਾਂ।'ਭਾਈਸਿੱਖਾ! ਸੁਨਹੁ ਸੁਜਾਨਾ। ਨਹਿੰ ਜਾਨਹੁ ਰਾਗੀ ਤਨਖਾਹੀ।ਗੁਰਬਾਨੀ ਮਹਿੰ ਗਾਵਨ ਜਾਂਹੀ[1]॥੭॥ਹਰਿਜਸੁ ਸੁਨਿਤੇ ਬਾਤ ਚਲਾਵੈ। ਵਹੁ ਤਨਖਾਹੀ ਵਡਾ ਕਹਾਵੈ* । ਭੂੰ ਸੰਗਤਿ ਕੋ ਦੈਤਿ ਚਬੀਲੀ। ਜਿਸਤੇ ਤ੍ਰਿਪਤਿ ਹੋਤ ਹੈ ਝੀਲੀ[2] ॥ ੮ ॥ ਰਾਗੀ ਆਨਿ ਪ੍ਰਸਾਦਿ ਛਕਾਯੋ । ਬਡ ਭਾਗਨ ਕੋ ਬਹੁ ਤ੍ਰਿਪਤਾਯੋ । ਇਨ ਪਰ ਗੁਰ ਕੀ ਖੁਸ਼ੀ ਉਦਾਰਾ । ਕਲਜੁਗ ਕੀਰਤਨ ਨਾਮ ਅਧਾਰਾ ॥੯॥ ਗੁਰੂ ਭਾਵਨੀ ਧਰਿਕੈ ਜੋਊ । ਸ਼ਬਦ ਕੀਰਤਨ ਕਰਿਹੈ ਕੋਊ । ਗੁਰੂ ਸੰਗ ਬਨਿ ਆਵਹਿ ਤਾਂਹੀ । ਪਾਪਤਿ ਹੋਵੈ ਸੁਖ ਭਵ ਮਾਂਹੀ ॥੧੦॥ ਤਜਿ ਬਿਕਾਰ ਕੋ ਗਾਵਹਿ ਨਾਦ[3] । ਬੰਧਨ ਤੂਟਹਿੰ ਗੁਰੂ ਪ੍ਰਸਾਦਿ। ਸੁਨਹਿ ਪ੍ਰੇਮ ਧਰਿ ਫੇਰ ਨ ਫੇਰਾ[4]। ਪਾਇ ਅਚਲ ਪਦ ਬਹੁ ਸੁਖਕੇਰਾ॥੧੧॥ਸ਼ਬਦ ਅਰਥ ਕੋ ਨਿਰਨੈ ਕਰੈ। ਗੁਰ ਕੋ ਕਹਿਬੋ ਸਾਚ ਉਚਰੈ[5] । ਸੋ ਸੰਗਤਿ ਕੋ ਦੈ ਪਕਵਾਨ । ਮਧੁਰ ਸਨਿਗਧੈ[6] ਸ੍ਵਾਦ ਮਹਾਨ ॥੧੨॥ ਥਕਤਾ ਸ਼ੋਤਾ ਸ਼ੁਭ ਗਤਿ ਪਾਵੈਂ । ਅੰਤ ਬਿਖੈ ਗੁਰ ਰੂਪ ਸਮਾਵੈਂ । ਇਮ ਅਧਿਕਾਰ ਸ਼ਬਦ ਕੋ ਜਾਨਿ । ਫਲ ਪਰ ਰਾਖਹੁ ਦ੍ਰਿਸ਼ਟਿ[7] ਸੁਜਾਨ॥੧੩॥ਦੋਹਰਾ।ਸੰਗਤਿ ਸਭਿ ਨਿਸ਼ਚੈ ਤਰੈ[8] ਗੁਰ ਕੀ ਸ਼ਰਣੀ ਆਇ। ਇਹਾਂ ਭੁਗਤ ਆਗੇ ਮੁਕਤਿ ਮਾਰਗ ਬਦ ਬਤਾਇ[9]॥ ੧੪॥ ਚੌਪਈ ॥ ਦਯਾ ਸਿੰਧੁ ਇਮ ਕਹਿ ਕੁ ਮੌਨ। ਸਿੱਖਨ ਸੁਨਯੋ ਮਹਾਤਮ ਸ੍ਰੌਨ । ਭਏ ਅਨੰਦ ਦੇਖਿ ਮੁਖ ਇੰਦ[10]ਬੰਦਨ ਕਰਹਿੰ ਚਰਨ ਅਰਬਿੰਦ ॥ ੧੫॥†ਏਕ ਦਿਵਸ ਸੁਭ ਸੁਰਪਤ[6]ਜੇਸੇ।ਸਹਿਜ ਸੁਭਾਇ ਸਤਿਗੁਰੂ ਬੈਸੇ। ਪਾਠ ਕਰਹਿ ਸਿਖ ਓਅੰਕਾਰਾ। ਬਿੱਪ੍ਰੈ ਅਰਥ ਅਜਾਨ ਉਚਾਰਾ[10] ॥੧੬॥ ਸੁਨਿ ਸੁਜਾਨ ਗੁਰਬਾਕ ਅਲਾਇ। 'ਇਸ ਕੋ ਹਤਹੁ ਲਸ਼ਟਕਾ ਜਾਇ। ਦ੍ਰਿੜ ਗਹਿ ਕਰਿ ਤਾੜਹੁ ਲੈ ਜਾਵਹੁ। ਹਮ ਤੇ ਦੂਰ ਜਾਇ ਬੈਠਾਵਹੁ'।

[1]ਗੁਰਬਾਣੀ ਵਿਚ (ਕੀਰਤਨ) ਗਾਉਣਾ ਹੈ ਜਿਨ੍ਹਾਂ ਨੇ। [2]ਬੜੀ ਜਿਹੀ ਤ੍ਰਿਪਤੀ ਹੁੰਦੀ ਹੈ। [3]ਭਾਵ ਰਾਗ ਵਿਚ ਸ਼ਬਦ ਦਾ ਗਾਇਨ ਕਰਨਾ । [4]ਫੇਰ ਫੇਰਾ ਨਹੀਂ ਹੁੰਦਾ ਉਸ ਦਾ (ਜੋ) ਸੁਣੇ। [5]ਭਾਵ ਗੁਰਬਾਣੀ ਦੇ ਅਰਥ ਦਸਣੇ ਵਾਲਾ। [6]ਮਿੱਠਾ ਤੇ ਬਿੰਧਾ । [7]ਨਿਗਾਹ ਫਲ ਤੇ ਰਖੋ। [8]ਤਰ ਜਾਂਦੀ ਹੈ। [9]ਇੰਦਰ। [10]ਭਾਵ ਉਹ ਅਜਾਨ ਪਾਠ ਐਉਂ ਉਚਾਰਦਾ ਸੀ ਜਿਸ ਦਾ ਅਰਥ ਉਲਟਾ ਹੋ ਜਾਂਦਾ ਸੀ । *ਇਹ ਦੋ ਟੂਕਾਂ ਰਹਤਨਾਮਾ ਭਾਈ ਨੰਦਲਾਲ ਜੀ ਵਿਚ ਭੀ ਹਨ।

†ਸੋ ਸਾਖੀ ਦੀ ਇਹ ਬਾਰ੍ਹਵੀਂ ਸਾਖੀ ਹੈ।

੧੭॥ਤਬਿ ਸਿੱਖ ਧਾਇ ਲਸ਼ਟਕਾ ਹਤਿ ਕਰਿ।ਤਰਜਤਿ ਦੂਰਬਿਠਾਯੋਦ੍ਰਿੜ ਧਰਿ[1] । ਸੰਗਤਿ ਇਮ ਬਿਲੋਕਿ ਬਿਸਮਾਈ ।–ਕਹਾਂ ਕਰੀ ਗੁਰ ਲਖੀ ਨ ਜਾਈ–॥ ੧੮ ॥ ਮਿਲਿ ਸਿੱਖਨਿ ਅਰਦਾਸ ਬਖਾਨੀ । 'ਸਾਚੇ ਪਾਤਿਸ਼ਾਹੁ ਗੁਨ ਖਾਨੀ।ਇਹ ਸਿਖ ਰਾਵਰ ਕਸੋਂ ਮਰਵਾਯੋ ? ਬਾਨੀ ਪਠਨਿ ਬਿਖੈਮਨ ਲਾਯੋ ॥੧੯॥ ਕਹਸੋ ਅਹੈ ਜਗ ਗੁਰ ਗੁਨ ਖਾਨੀ[2] ।- ਇਕ ਭੁਕ ਭੀ ਜੁ ਪਢਹਿ ਗੁਰ ਬਾਨੀ। ਜਗ ਤੇ ਤਿਸ ਕੋ ਹੋਇ ਉਧਾਰ–। ਇਹ ਸਿਖ ਪਢਤੋ ਓਅੰਕਾਰ ॥੨੦॥ ਤਿਸ ਪਰ ਮਾਰ ਲਾਠੀਅਨਿ* ਖਾਈ । ਤੌ ਉਧਾਰ ਹੁਇ ਕਿਮ ਬਨਿ ਆਈ' । ਸ੍ਰੀ ਮੁਖ ਤੇ ਮੁਸਕਾਇ ਬਖਾਨੀ। 'ਅਰਥ ਖੋਜ ਇਨ ਪਠੀ ਨ ਬਾਨੀ ॥ ੨੧ ॥ ਆਨੋ ਅਬੈ ਹਜ਼ੂਰ ਹਕਾਰੋ । ਸੁਨਹੁ ਸਰਬ ਤੁਮ ਜਥਾ ਉਚਾਰੋ'। ਸੁਨਿ ਕਰਿ ਲਯਾਇ ਬਿਠਾਇਵ ਤੀਰ। 'ਸਿੱਖਾ ! ਪਢੀਐ' ਕਹਸੋ ਗਹੀਰ[3] ॥੨੨॥ਤਬਿ ਸਿਖ ਨੇ ਭੁਕ ਤਿਵੈ ਉਚਾਰੀ। ਬਿੱਪ੍ਰੈ ਅਰਥ ਸੁ ਜਾਸ ਮਝਾਰੀ । ਸੁਨਿ ਸ਼੍ਰੀ ਮੁਖ ਤੇ ਤਾਂਹਿ ਬਖਾਨੀ । 'ਇਮ ਭੁਕ ਪਢਹੁ ਅਰਥ ਇਹੁ ਜਾਨੀ ॥ ੨੩ ॥

ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥

ਅਰਥ:–ਚੌਪਈ ॥ ਕਰਤੇ ਕੀ ਦੀਰਘ ਵਡਿਆਈ । ਕਰਤਾ ਹੀ ਜਾਣੈ ਤਿਸ ਤਾਂਈ । ਜੋ ਗੁਰ ਸੂਰਾ ਹੋਇ ਸੁਚੇਤ । ਭੀ ਸੋ ਜਾਨਤਿ ਹੈ ਸਭਿ ਹੇਤੂ॥੨੪॥ ਅਪਰ ਜੀਅ ਸੰਸਾਰੀ ਜੋਤੇ । ਸੁਨਿ ਸੁਨਿ ਜਾਨਤਿ ਹੈਂ ਸਭਿ ਤੇਤੇ । ਜੋ ਸਤਿਗੁਰ ਨਹਿੰ ਲਖਹਿ ਵਡਾਈ । ਤੌ ਅੰਧੇਰ ਪਰਤਿ ਸਮੁਦਾਈ ॥੨੫॥ ਇਸ ਸਿਖ ਲਗ ਕਕਾਰ ਕੀ ਏਕ[4]† । ਪਠਨਿ ਕਰੀ ਬਿਨ ਸੁਮਤਿ ਬਿਬੇਕ । ਬਿੱਪ੍ਰੈ ਅਰਥ ਪਠਸੋ ਪਹਿਚਾਨੈ। ਕਰਤੇ ਕੀ ਮਿਤਿ ਕਰਤਾ ਜਾਨੈ ॥ ੨੬ ॥ ਗੁਰ ਸੂਰਾ ਕਨਾ ਜਾਨੈ ਕੌਇ† । ਇਮ ਅਨਰਥ ਪਢਿ ਕੀਨੋ ਸੋਇ । ਤੌ ਗੁਰ ਸ਼ਰਨੀ ਸਿਖ ਕਸੋਂ ਜਾਇ । ਕਰਤੇ ਕੀ ਮਿਤ ਲਖਿ ਨ ਸਕਾਇ[5] ॥ ੨੭ ॥ ਸਿੱਖਹੁ ਸੁਨਹੁ ਸੀਖ ਇਹੁ ਮੋਰੀ । ਬਾਨੀ ਪਢਹੁ ਸ਼ੁੱਧ

---

[1]ਪੱਕੀ ਤਰ੍ਹਾਂ ਫੜਕੇ । [2]ਜਗਤ ਗੁਰੂ ਗੁਣਾਂ ਦੀ ਖਾਨ ਜੀ ਦਾ ਆਖਿਆ ਹੋਇਆ ਹੈ:–। [3]ਭਾਵ ਸ਼੍ਰੀ ਗੁਰੂ ਜੀ ਨੇ । [4]ਕੱਕੇ ਦੀ ਇਕ ਲਗ । [5](ਜੋ ਗੁਰੂ) ਜਾਣ ਨਹੀਂ ਸਕਦਾ ।

*ਸੋ ਸਾਖੀ ਵਿਚ ਲਾਠੀ ਲਿਖਿਆ ਹੈ, ਲਾਠੀਆਂ ਨਹੀਂ ਲਿਖਿਆ ।

†ਉਹ ਸਿਖ 'ਕੈ ਜਾਣੈ' ਨੂੰ 'ਕੋ ਜਾਣੈ' ਪੜ੍ਹਦਾ ਸੀ । 'ਕੈ' ਦਾ ਅਰਥ ਹੈ ਅਥਵਾ ਤੇ 'ਕੋ' ਦਾ ਅਰਥ ਹੈ 'ਕੀਹ' ਜਿਸ ਦਾ ਭਾਵ ਬਣ ਜਾਂਦਾ ਹੈ 'ਨਹੀਂ' ।

ਗੁਰ ਕੇਰੀ। ਪਢੈ ਮਹਾਤਮ ਲਹੈ ਬਿਸਾਲ। ਹਲਤਿ ਪਲਤਿ ਮਹਿ ਹੋਇ ਨਿਹਾਲ ॥ ੨੮ ॥ ਜੋ ਕੁਸ਼ੁੱਧ ਹੁਇ, ਪਢੀਐ ਸ਼ੁਧ ਕਰਿ। ਬਿਗਰੀ ਵਸਤੁ ਸੁਧਾਰਹਿ ਜਿਮ ਘਰ[1]*। ਤਿਮ ਗੁਰ ਸ਼ਬਦ ਸੁਧਾਰਹਿ ਜੋ ਨਹਿੰ। ਨਹੀਂ ਭਾਵਨਾ ਸੋ ਨਰ ਮਹਿ ਮਹਿੰ[2] ॥ ੨੯ ॥

ਭਾਵਨਾ ਬਿਹੀਨ ਜਕ ਜਾਰੈ[3] ਹੀ ਮਰਤ ਹੈਂ।'†

ਤੁਕ ਅਕਾਲ ਉਸਤਤਿ ਕੀ ਗਾਈ। 'ਪੰਚ ਬਿਧਿਨਿ ਸਿੱਖੀ ਸੁਨਿ ਭਾਈ! ਧਧੇ ਕੀ ਇਕ, ਦੇਖਾ ਦੇਖੀ। ਹਿਰਸੀ ਤੈ, ਸਿਦਕੀ ਅਵਰੇਖੀ[8] ॥੩੦॥ ਪੰਚਮ ਅਹੈ ਭਾਵ ਕੀ ਭਲੇ:-ਪ੍ਰਥਮਾ ਇਮ ਜਿਮ ਭਾਈਚਲੈਂ[5]। ਸਭਿ ਸਗੁਰੇ ਮੁਝ ਨਿਗੁਰਾ ਕਹੈਂ[6]। ਲੈ ਸਿੱਖੀ, ਧੰਧੇ ਕੀ ਅਹੈ[7] ॥੩੧॥ [8]ਕੋ ਇਕ ਸਿੱਖ ਬਨਨੋਂ ਕਿਹ ਦੇਖਾ[9]। ਸਦਨ ਪਦਾਰਥ ਭਲੇ ਬਿਸ਼ੇਖਾ। ਸੁਤ, ਬਿਤ[10], ਪਤਿ ਦੂਧ, ਆਦਰ[11] ਆਦਿ। ਸਰਬ ਪ੍ਰਕਾਰ ਹੋਰਿ ਅਹਿਲਾਦ ॥ ੩੨ ॥ ਲੋਭੁ ਪਦਾਰਥ ਕੋ ਮਨ ਭਯੋ। ਗੁਰੁ ਕੋ ਸਿੱਖ ਹੋਇ ਸੋ ਗਯੋ। ਇਹ ਸਿੱਖੀ ਹੈ ਦੇਖਾ ਦੇਖੀ। ਰਹੀ ਪਦਾਰਥ ਚਾਹਿ ਵਿਸ਼ੇਖੀ॥੩੩॥ ਸਤਿਗੁਰ ਸ਼ਬਦ ਨ ਪਰਚਾ ਪਾਯੋ। ਗੁਰ ਸਰੂਪ ਨਹਿੰ ਰਿਦੈ ਬਸਾਯੋ। ਤੀਜੀ ਹਿਰਸੀ ਸਿੱਖੀ ਜਾਨੋ। ਬਹੁਤ ਜੁ ਕਰਹਿੰ ਕਰਨਿ ਸੋ ਠਾਨੋਂ[12]॥੩੪॥ ਸੋਝੀ ਕੁਛ ਨ ਆਪ

---

[1]ਜਿਵੇਂ ਘਰ ਦੀ ਵਿਗੜੀ ਹੋਈ ਵਸਤੂ ਸੁਧਾਰੀ ਦੀ ਹੈ [2]ਪ੍ਰਿਥਵੀ ਵਿਚ ਜੋ ਪੁਰਸ਼ ਭਾਵਨਾ (ਸ਼ਰਧਾ) ਵਾਲੇ ਨਹੀਂ। [3]ਹਠ ਦੀ ਅਗਨੀ ਦੇ ਸਾੜੇ ਹੀ। [ਜਕ=ਹਠ। (ਅ) ਹਾਰ। (ਏ) ਅਝਕ ਅਝਕ ਕੇ। ਅ:, ਜ਼ਕਾ=ਬਲਣਾ, ਸੜਨ]। [8](ਚੌਥੀ ਸਿੱਖੀ) ਸਿਦਕ ਦੀ ਲਿਖੀ ਹੈ ਯਾ ਦੇਖੀ ਦੀ ਹੈ। [5]ਜਿਵੇਂ (ਭਾਈ) ਸੰਬੰਧੀ ਚਲਦੇ ਹਨ। [6]ਸਾਰੇ ਗੁਰ ਵਾਲੇ ਹਨ, ਮੈਨੂੰ ਨਿਗੁਰਾ ਕਹਿਣਗੇ। [7]ਇਹ ਧੰਧੇ ਦੀ ਸਿੱਖੀ ਹੈ। [9]ਦੂਜੀ ਸਿੱਖੀ ਚਲੀ। [9]ਕਿਸੇ ਨੇ ਡਿੱਠਾ ਕਿ ਕੋਈ ਇਕ ਸਿਖ ਹੋਇਆ ਹੈ। [10]ਦੌਲਤ। [11]ਇੱਜ਼ਤ। [12]ਜੋ ਬਹੁਤੇ ਕਰਦੇ ਹੋਣ ਉਸੇ ਨੂੰ ਕਰਨ ਲੱਗ ਜਾਣਾ।

*ਸਾਖੀ ਦਾ ਮਤਲਬ ਬਾਣੀ ਸ਼ੁੱਧ ਪੜ੍ਹਨ ਦਾ ਹੈ। ਸਿੱਖ ਨੂੰ ਲਾਠੀ ਪਈ ਕਿ ਗੁੱਸੇ ਹੋਏ ਕਿ ਸਮਝਾ ਦਿਤਾ, ਭਾਵ ਪਿਤਾ ਸਮਾਨ ਝਿੜਕ ਤੋਂ ਹੈ, ਜੋ ਸਿੱਖ ਦੇ ਭਲੇ ਲਈ ਸੀ ਕਿ ਬਾਣੀ ਸ਼ੁਧ ਜੋ ਕੰਠ ਨਾ ਹੋਵੇ ਤਾਂ ਸੁਧਾਰ ਲਵੇ। ਫਿਰ ਬੀ ਉਕਾਈ ਹੋ ਹੀ ਜਾਂਦੀ ਹੈ ਇਸ ਲਈ ਪਾਠ ਕਰਕੇ ਅਰਦਾਸ ਵਿਚ ਬਿਨੈ ਕਰੀਦੀ ਹੈ 'ਤੁਕ ਅੱਖਰ ਲਗ ਮਾਤ੍ਰ ਵਧ ਘਟ ਪੜ੍ਹੀ ਮਾਫ' ਤੇ ਬਿੱਧਾਂ ਦੇ ਮੁਖੋਂ ਬਾਣੀ ਪਾਠ ਦੇ ਅੰਤ ਵਿਚ ਇਉਂ ਬੀ ਵੇਲਾ ਸੁਣਿਆਂ ਹੈ 'ਗੁਰੂ ਕਾ ਬੋਲਣਾ ਸਚੇ ਦਰਬਾਰ। ਭੁਲਿਆਂ ਚੁਕਿਆਂ ਨੂੰ ਗੁਰ ਬਖਸ਼ਣਹਾਰ'। †ਇਹ ਤੁਕ ਜਿਵੇਂ ਸੋ ਸਾਖੀ ਵਿਚ ਹੈ ਤਿਵੇਂ ਕਵੀ ਜੀ ਨੇ ਦਿਤੀ ਹੈ। ਸ਼ੁਧ ਪਾਠ ਐਉਂ ਹੈ:-ਗਿਆਨ ਕੇ ਬਿਹੀਨ ਜਕ ਜਾਰੇ ਹੀ ਮਰਤ ਹੈਂ। [ਅਕਾਲ ਉਸਤਤਿ ੮੯।

ਕੌ ਆਈ। ਨਹੀਂ ਸੀਖ ਲੇ ਗੁਰਮਤਿ ਪਾਈ। ਨਹਿ ਸੰਗਤ ਮਹਿ ਬੈਠਨੋ ਜਾਇ। ਗੁਰ ਪਾਹੁਲ ਕੋ ਭੇਦ ਨ ਪਾਇ ॥ ੩੫ ॥ ਚਤੁਰਥ ਸਿੱਖੀ ਸਿਦਕੀ ਹੋਈ। ਗੁਰ ਬਿਨ ਅਪਰ ਨ ਮਾਨਹਿ ਕੋਈ। ਜੀਵਣ ਮਰਣ ਬਿਖੈ ਗੁਰ ਸ਼ਰਣੀ। ਤਜਹਿ ਨ ਜਿਮ ਪ੍ਰਵਾਹਿ ਮੈਂ ਤਰਣੀ[1] ॥੩੬॥ ਸਿਰ ਜਾਣੇ ਲਗਿ ਸਦਾ ਨਿਬਾਹੈ। ਤਨ ਮਿੱਥਿਆ ਲਖਿ ਕਰਿ ਜਗ ਮਾਂਹੈ। ਸਿੱਖੀ ਸਚੁ ਪ੍ਰਾਪਤਿ ਕੀ ਕਰਤਾ। ਇਮ ਪ੍ਰਾਨਨਿ ਬਿਨਸਨ ਲਗਿ ਧਰਤਾ ॥ ੩੭ ॥ ਬਿਘਨ ਅਨੇਕ ਕਸ਼ਟ ਸਹਿ ਸਾਰੈ। ਗਾਢੋ ਸਿਦਕ ਨਹੀਂ ਨਿਰਵਾਰੈ। ਪਲ ਮਹਿ ਸਿਰ ਦੇ, ਸਿਦਕ ਨ ਖੋਵੈ। ਸੋ ਸਿਖ ਮੇਰੋ ਪੂਰਨ ਹੋਵੈ ॥੩੮॥ ਪੰਚਮ ਸਿੱਖੀ ਭਾਵ ਉਪਾਈ। ਲਖਿ ਗੁਰ ਮਹਿੰਮਾ ਪਰਿ ਸ਼ਰਣਾਈ। ਨਿਸ ਦਿਨ ਗੁਰ ਮੂਰਤਿ ਉਰ ਧਾਰੀ। ਕਰਹਿ ਭਾਵ ਸਭਿ ਸਿੱਖ ਮਝਾਰੀ[2] ॥ ੩੯ ॥ ਪੰਚ ਪ੍ਰਕਾਰ ਸਿੱਖਿਇਮ ਕਹੋ।ਜਥਾ ਕਰਮ ਫਲ ਦੀਰਘ ਲਹੋ।[3]ਹਲਤਿ ਪਲਤਿ ਮਹਿੰ ਬਨੈਂ ਸਹਾਈ। ਜਮ ਸੈਕਟ ਤੇ ਲੇਹੁ ਛੁਟਾਈ[4] ॥ ੪੦॥ ਦੋਹਰਾ ॥ ਸਤਿਗੁਰ ਪੂਰਨ ਜਿਨਹੁ ਕੇ ਪੂਰੀ ਤਿਨ ਕੀ ਆਸ। ਨਾਨਕ ਜਪੀਐ ਨਾਮ[5] ਨਿਤ ਸਿਮਰਹੁ ਸਾਸਿ ਗਿਰਾਸ* ॥ ੪੧ ॥ ਚੌਪਈ ॥ ਬਨੀਅਹਿ ਸੱਤਿਨਾਮ ਅਨੁਰਾਗੀ। ਕਾਮ ਕ੍ਰੋਧ ਮਦ ਮਾਨਹਿੰ[6] ਤਯਾਗੀ। ਰਾਖਿ ਸਥਿਰ ਸਤਿਗੁਰੂ ਭਰੋਸਾ। ਧਰਿ ਸੰਤੋਖ ਸਿੰਘ ਸ਼ਾਂਤਿ ਸੰਤੋਸ਼ਾ[7] ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁੱਤੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਚਤੁਰ ਤ੍ਰਿੰਸਤੀ ਅੰਸੂ ॥੩ ੪॥

੩੫. [ਪਾਹੁਲ ਭੇਦ। ਦੇਵੀ। ਦੁਸ਼ਟ ਦਮਨ]।

ਦੋਹਰਾ ॥ †ਸਿੱਖੀ ਪੰਚ ਪ੍ਰਕਾਰ ਕੀ ਸੁਨਿ ਪਾਹੁਲ ਬਖਸ਼ੀਸ਼[8]।ਸਿਖ ਸਿਦਕੀ ਕਰਿ ਜੋਰਿਕੈ ਧਰਿ ਪਗ ਪੰਕਜ ਸੀਸ ॥ ੧ ॥ ਚੌਪਈ ॥ ਬੂਝਤਿ ਭਏ ਸਰਬ ਕਰਿ ਪੰਗਤ। [9]ਗੁਰ ਪਤਿਸ਼ਾਹੁ ਆਪ ਕੀ ਸੰਗਤਿ। ਅਭਿਲਾਖਤਿ ਸਗਰੇ ਮਨ ਜਾਨਨਿ। ਸ਼੍ਰਵਨ ਕਰਨਿ ਕੋ ਤੁਮਰੇ ਆਨਨਿ[9] ॥ ੨ ॥ ਪਾਹੁਲ ਕੇ ਗੁਣ ਭੇਦ ਬਖਾਨੋ[7]। ਜਿਮ ਰਾਵਰ ਨੇ ਕੀਨ ਮਹਾਨੋ[7]। ਭਾਵ ਸਹਿਤ ਕਲਗ਼ੀਧਰ ਸੁਨਯੋ। ਕਰਿ ਬੱਖਯਾਤ ਭੇਦ ਸਭਿ ਭਨਯੋ ॥੩॥ [10]ਮੰਤ੍

[1]ਜਿਵੇਂ ਪ੍ਰਵਾਹ ਵਿੱਚ (ਜਾ ਰਹੀ) ਬੇੜੀ (ਦੇ ਸ੍ਵਾਰ ਬੇੜੀ ਨੂੰ) ਨਹੀਂ ਛੱਡਦੇ। [2]ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਨੂੰ। [3]ਅਹੰਕਾਰ ਨੂੰ। [4]ਸ਼ਾਂਤੀ ਸੰਤੋਖ ਧਾਰਨ ਕਰ। [5]ਪਾਹੁਲ ਦੀ ਬਖਸ਼ਸ਼ ਹੋਈ (ਦੇਖਕੇ)। [6]ਆਪਦੇ ਮੁਖੋਂ। [7]ਗੁਣ ਤੇ ਵੈਰਵੇ ਦੱਸੋ।

*ਇਹ ਦੋਹਾ ਗੁਰਬਾਣੀ ਵਿਚ ਨਹੀਂ ਹੈ। ਸੋ ਸਾਖੀ ਵਿਚ ਇਹ ਦੋਹਾ ਲਿਖਿਆ ਹੈ।

†ਇਹ ਸਾਖੀ ਸੋ ਸਾਖੀ ਦੀ ੧੩ਵੀਂ ਸਾਖੀ ਹੈ।

ਸੁ ਜੰਤ੍ਰ ਤੰਤ੍ਰ ਇਹੁ ਤੀਨ। ਕਾਰਜ ਕੇ ਸਿਧ ਕਰਤਾ ਚੀਨ। ਸੱਤਿਨਾਮ ਮੰਤ੍ਰਨਿ ਸਿਰਮੌਰ। ਜਿਸਕੇ ਸਮ ਜਗ ਮਹਿ ਨਹਿ ਔਰ॥੪॥ਵਾਹਿਗੁਰੂਇਹੁ ਮੰਤ੍ਰ* ਮਹਾਨਾ। ਚਤੁਰ ਵਰਨ ਕੌ ਜੋਗ ਨਿ ਠਾਨਾ। ਲੋਹ ਸ਼ਸਤ੍ਰ ਅਰੁ ਜਲੁ ਮਿਸ਼ਟਾਨਾ। ਇਹੀ ਤੰਤ੍ਰ ਕਰਤਾ ਸਵਧਾਨਾ[1] ॥ ੫ ॥ ਦਈ ਵਸਤੁ ਇਹੁ ਦੇਵਨਿ[2] ਲਯਾਇਤਿਨ ਕੇ ਨਾਮ ਸੁਨਹੁ ਚਿਤ ਲਾਇ। ਬਰੁਨ ਆਪਣੇ ਕਰ ਜਲ ਆਨਾ। ਇੰਦ੍ਰ ਮਹਾਂ ਬਲਿ ਲਿਯ ਮਿਸ਼ਟਾਨਾ ॥ ੬ ॥ਲੋਹਾ ਦੀਨਿ ਆਨਿ ਜਮਰਾਜ।ਮਿਲੇ ਦੇਵ ਪਾਹੁਲ ਕੇ ਕਾਜ।ਜਲ ਤੇ ਸ਼ਾਂਤਿ ਅਵਧਿ ਸਿਖ ਪਾਹਿਂ[3]। ਮਿਸ਼ਟਾਨਹਿ ਤੇ ਭੋਗ ਨ ਚਾਹਿ[4] ॥ ੭ ॥ ਹੋਹਿ ਸ਼ਸਤ੍ਰ ਤੇ ਤੇਜ ਕਰਾਲ।ਬਨਹਿਂ ਜੁੱਧ ਮਹਿ ਜੋਧ ਬਿਸਾਲ।ਪੂਰਬ ਪਾਹੁਲ ਚਰਨਨਿ ਕੇਰੀ। ਹੁਇ ਸੇਵਾ ਕੀ ਪ੍ਰੀਤਿ ਬਡੇਰੀ ॥ ੮ ॥ ਅਬਿ ਗੁਰ ਇੱਛਾ ਰਣ ਰਿਪੁ ਖਾਪ। ਖੰਡਾ ਧਾਰਿ ਸੁ ਪਾਹੁਲ ਛਾਪ[5]। ਸ੍ਰੀ ਦੇਵੀ ਕੌ ਧਰਿਬੋ ਧਯਾਨ। ਸ੍ਰੈਯੇ ਦਸੋਂ[6] ਪ੍ਰੇਮ ਨਿਰਬਾਨ ॥੯॥ ਪਠਿ ਅਨੰਦ ਜੀ ਸ਼ਾਂਤਿ ਸੁਚੇਤ। ਜਪੁਜੀ ਪੜ੍ਹੁ ਸੁ ਮੁਕਤੀ ਹੇਤੁ।ਹੁਇ ਪਾਹੁਲ ਤੇ ਚਾਰ ਪਦਾਰਥਾਨਰ ਤਨ ਸਿਖ ਕੌ ਬਨਹਿਂ ਸਕਾਰਥ† ॥ ੧੦ ॥ ਬਡਭਾਗੀ ਕੌ ਪ੍ਰਾਪਤਿ ਹੋਇ। ਲੇ ਕਰਿ ਫਿਰਹਿ, ਨ ਅਘ ਸਮ ਕੋਇ[7]। ਗੁਜਰੀ ਮਾਤਿ ਪੁਛੇ ਇਕ ਬਾਰੀ[8]। ਤਬਿ ਹਮ ਨੇ ਬਿਧਿ ਸਕਲ ਉਚਾਰੀ[9] ॥ ੧੧ ॥ ਸੁਨਿ ਸਿੱਖਨਿ ਕਰ ਜੋਰਿ ਬਖਾਨੀ। 'ਅਪਰ ਭੇਦ ਭਨੀਐ ਗੁਨਖਾਨੀ! ਪਾਹੁਲ‡ਬਿਖੈ ਸ਼ਕਤਿ ਹੈ ਗੁਰ ਕੀ? ਕੈ ਜਗ ਮਾਤਿ ਚੰਛਕਾ ਧੁਰ ਕੀ?' ॥ ੧੨ ॥ ਸੁਨਿ ਸ੍ਰੀ ਮੁਖ ਤੇ ਸਤਿਗੁਰ ਭਨੈਂ।

[1]ਲੋਹੇ ਦਾ ਸ਼ਸਤ੍ਰ (ਫੇਰ ਕੇ) ਜਲ ਤੇ ਮਿੱਠੇ (ਵਿੱਚ ਫੇਰਨਾਂ) ਇਹੀ ਤੰਤ੍ਰ ਸਾਵਧਾਨ ਕਰਨ ਵਾਲਾ। [2]ਦੇਵਤਿਆਂ ਨੇ। [3]ਜਲ (ਇਸ ਕਰਕੇ ਹੈ) ਕਿ ਸਿਖ ਸ਼ਾਂਤੀ ਦੀ ਅਵਧੀ ਭਾਵ ਬਹੁਤ ਸ਼ਾਂਤੀ ਪਾਵਨ। (ਅ) ਅਵੱਸ਼ ਹੀ ਸ਼ਾਂਤੀ ਨੂੰ ਚਾਹੇਗਾ। [4]ਭੋਗਾਂ ਨੂੰ ਨਾ ਚਾਹੁਣ। [5]ਖੰਡੇ ਦੀ ਧਾਰ ਵਾਲੀ ਪਾਹੁਲ ਦੀ ਮੁਹਰ ਲਾ ਦਿੱਤੀ ਹੈ। [6]ਭਾਵ, ਅੰਮ੍ਰਿਤ ਦੇ ਸ੍ਰੈਯੇ। [7]ਜੋ (ਅੰਮ੍ਰਿਤ) ਲੈਕੇ ਫਿਰ ਜਾਵੇ ਉਸ ਸਮ ਕੋਈ ਪਾਪੀ ਨਹੀਂ। [8]ਮਾਤਾ ਗੁਜਰੀ ਨੇ (ਇਹ ਪਿੱਛੇ ਕਹੀ ਵਾਰਤਾ) ਇਕ ਵੇਰ ਪੁੱਛੀ ਸੀ। *ਪਾ:—ਜੰਤ੍ਰ।

†ਅੰਮ੍ਰਿਤ ਦੇ ਗੁਣ ਤੇ ਵਡਿਆਈ ਬ੍ਰਾਹਮਣੀ ਮਤ ਦੇ ਰੰਗ ਵਿਚ ਦਿਖਾਈ ਗਈ ਹੈ। ਕਵਿ ਜੀ ਨੇ ਇਹ ਸੋ ਸਾਖੀ ਦੀ ਤੇਰਵੀਂ ਸਾਖੀ ਤੋਂ ਲਿਆ ਹੈ। ਸੋ ਸਾਖੀ ਵਿਚ ਐਸੇ ਆਖੇਪ ਕਿਸੇ ਬ੍ਰਾਹਮਣ ਸਿੰਘ ਜੀ ਦੇ ਕੀਤੇ ਹੋਏ ਜਾਪਦੇ ਹਨ, ਜੋ ਸਿੰਘ ਪੁਣੇ ਦੀ ਵਡਿਆਈ ਤਾਂ ਉੱਚੀ ਰਖਦੇ ਹਨ ਪਰ ਹਰ ਗਲ ਪੌਰਾਣਕ ਰੰਗਾਂ ਵਿੱਚ ਲੈ ਜਾਂਦੇ ਹਨ।

‡ਪਾਹੁਲ ਪਦ ਏਥੇ ਅੰਮ੍ਰਿਤ ਵਾਸਤੇ ਵਰਤਿਆ ਜਾ ਰਿਹਾ ਹੈ। ਇਸ ਕਰਕੇ ਹੁਣ ਤਕ ਆਮ ਵਰਤਾਰੇ ਵਿਚ ਇਹੋ ਪਦ ਅੰਮ੍ਰਿਤ ਵਾਸਤੇ ਬੋਲ ਲੈਂਦੇ ਹਨ।

'ਕਰਨ ਪ੍ਰਸ਼ਾਦਿ ਖੁਸ਼ੀ ਹੀ ਬਨੈ'।ਗੁਹਜ ਬਾਰਤਾ ਬਨਹਿੰਨਕਹਿਨੀ।ਭਲੀ ਹੋਤਿ ਹੈ ਛਪੀ ਸੁ ਰਹਿਨੀ ॥੧੩॥ ਤਉ ਸਿੱਖ ਸ਼ਰਧਾਲੂ ਆਇ। ਸਤਿਗੁਰ ਕੋ ਬੂਝਹਿ ਜਿਸ ਭਾਇ। ਤਿਸ ਕੋ ਕਹਨਿ ਸਦਾ ਬਨਿਆਵੈ। ਜੋ ਸਿਖ ਸਤਿਗੁਰ ਕੋ ਮਨ ਭਾਵੈ ॥੧੪॥ ਸੰਗਤਿ !ਸੁਨਹੁ ਸਿੱਖ ਮਮ ਅਹੋ। ਗੁਰਘਰ ਬਿਖੈ ਏਕਤਾ ਲਹੋ* । ਭੂਲ ਭੇਦ ਕੋ ਭਰਮ ਨ ਕੀਜੈ।ਕਬਹੁੰ ਨ ਇਸ ਪਰ ਤਰਕ ਕਰੀਜੈ ॥੧੫॥ ਪ੍ਰਥਮ ਧਰਸੋ ਜਬਿ ਹਮ ਅਵਤਾਰ। ਕਰਸੋ ਮਨੋ-ਰਥ ਤਪਨਿ ਉਦਾਰ। ਬਿੰਧਜਾਚਲ ਕਾਨਨ ਮੈਂ ਰਹੋ†।ਸੁਨਹੁ ਕਥਾ ਜਿਸ ਬਿਧਿ ਤਪੁ ਸਹੋ ॥ ੧੬ ॥ ਦੋਹਰਾ ॥ ਤਿਸੁ ਮਾਨੁੰਤਰ[2] ਕੋ ਬਿਖੈ ਕਥਾ ਭਈ ਜਿਸ ਭਾਇ। ਸੁਨਹੁ ਪ੍ਰੀਤਿ ਕਰਿ ਉਮਾ[3] ਤਬਿ ਗਈ ਤਪਨ ਤਿਸੁ ਥਾਇੰ ॥੧੭॥ ਨਿਸ਼ਾਨੀ ਛੰਦ॥ ਦਾਨਵ ਦੈਤਨਿ ਪਾਇ ਬਲ ਸੁਰ ਕਰੇ ਪਰਾਜੈ। ਛੀਨ ਲੀਨ ਸੁਰਲੋਕ ਕੋ ਕਰਿ ਗਰਬ ਮਹਾਂ ਜੈ[4] । ਬ੍ਰਹਮਾ ਢਿਗ ਸੋ[5] ਦੀਨ ਹ੍ਵੈ ਸਭਿ ਜਾਇ ਪੁਕਾਰੇ ।–ਸ਼ੱਤ੍ਰੁਨਿ ਦਿਯੋ ਨਿਕਾਸ ਹਮ ਅਬਿ ਸ਼ਰਨਿ ਤੁਹਾਰੇ–॥੧੮॥ ਦ੍ਰੁਹਣ[6]ਉਪਾਇ ਬਖਾਨ ਕੈ ਸੁਰ ਸਭਿ ਸਮੁਝਾਏ।–ਆਦਿ ਸ਼ਕਤਿ ਸ੍ਰੀ ਚੰਡਿਕਾ ਲਿਹੁ ਤਾਂਹਿ ਰਿਝਾਏ।ਲੈ ਦੈ ਹੈ ਤੁਮ ਰਾਜ ਕੋ ਜਹਿੰ ਅਧਿਕ ਸਮਾਜਾ--।ਸੁਨਿ ਬ੍ਰਹਮਾ ਤੇ ਗਏ ਸੁਰ ਹਰਖਾਵਨਿ ਕਾਜਾ ॥੧੯॥ ਜਾਇ ਅਰਾਧੀ ਚੰਡਿਕਾ ਬਿਦਤੀ ਜਗ ਮਾਈ। ਕਰ ਬੰਦੇ ਬਿਨਤੀ

---

[1](ਐਸੀ) ਕ੍ਰਿਪਾ ਕਰਨ ਵਿਚ ਖੁਸ਼ੀ ਹੀ ਚੰਗੀ ਹੈ, ਭਾਵ ਨਾ ਕਹਿਣੀ ਚੰਗੀ ਹੈ। ਜਿਵੇਂ 'ਸੁਖ' ਦਾ ਅਰਥ 'ਨਾਂਹ' ਹੁੰਦਾ ਹੈ ਤਿਵੇਂ ਖੁਸ਼ੀ ਦਾ ਇਥੇ ਚੁੱਪ ਹੈ। [2]ਇਕ ਮਨੁ ਦਾ ਸਮਾ ਜੋ ਇਕੱਤੀ ਕ੍ਰੋੜ ਚੌਦਾਂ ਲਖ ਅਠਤਾਲੀ ਹਜ਼ਾਰ ਵਰ੍ਹੇ ਦਾ ਮੰਨਦੇ ਹਨ। ਬ੍ਰਹਮਾ ਦੇ ਇਕ ਦਿਨ ਦਾ ਚੌਧਵਾਂ ਹਿੱਸਾ। [3]ਪਾਰਬਤੀ। [4]ਦੇਵਤਿਆਂ ਨੂੰ ਜਿੱਤ ਕੇ ਮਹਾਂ ਹੰਕਾਰ ਕੀਤਾ। [5]ਭਾਵ ਦੇਵਤੇ। [6]ਬ੍ਰਹਮਾ ਨੇ।

*ਸੋ ਸਾਖੀ:–'ਦੇਵੀ ਕੀ ਸ਼ਕਤਿ ਅਥਵਾ ਗੁਰੂ ਕੀ ਸ਼ਕਤਿ ?' ਇਸ ਪ੍ਰਸ਼ਨ ਦਾ ਉਤ੍ਰ ਜੋ ਦਿੱਤਾ ਹੈ ਉਸ ਦੀ ਮੁਰਾਦ ਇਹ ਹੈ ਕਿ ਦੇਵੀ ਤੇ ਗੁਰੂ ਦੀ ਸ਼ਕਤਿ ਇਕੋ ਹੈ।

†ਪਹਿਲੇ ਜਨਮ ਦੇ ਤਪ ਦਾ ਥਾਂ ਤਾਂ ਬਚਿਤ੍ਰ ਨਾਟਕ ਵਿਚ ਹੇਮ ਕੁੰਟ ਸਪਤ ਸ਼੍ਰਿੰਗ ਲਿਖਿਆ ਹੈ, ਜਿਥੇ ਪੰਡੁਰਾਜ ਨੇ ਯੋਗ ਕਮਾਇਆ ਸੀ। ਬਿੰਧਜਾਚਲ ਕਵੀ ਜੀ ਨੇ ਸੋ ਸਾਖੀ (ਦੀ ੧੩ ਸਾਖੀ) ਤੋਂ ਲਿਆ ਹੈ। ਇਹ ਸਾਖੀ ਬੀ ਪੌਰਾਣਕ ਦਿਮਾਗ਼ ਦੀ ਜਾਪਦੀ ਹੈ, ਜਿਨ੍ਹਾਂ ਦੇ ਹੱਥ ਵਿਚ ਸੋ ਸਾਖੀ ਵਧੀ ਘਟੀ ਯਾ ਇਸ ਰੂਪ ਵਿਚ ਲਿਖੀ ਗਈ ਜਾਪਦੀ ਹੈ। [ਦੇਖੋ ਇਸੇ ਅੰਸੂ ਦੇ ਅੰਕ ੪੧ ਦੀ ਹੇਠਲੀ ਟੂਕ]। ਜਾਪਦਾ ਹੈ ਕਿ ਸੋ ਸਾਖੀ ਵਾਲਾ ਕਾਲੀ ਦੇਵੀ ਦੀ ਸਮੀਪਤਾ ਜਨਾਉਣ ਵਾਸਤੇ ਹਿਮਾਲੇ ਦੀ ਥਾਂ ਬਿੰਧਜਾਚਲ ਲੈ ਗਿਆ ਹੈ।

ਸਹਿਤ ਨਿਜ ਬ੍ਰਿਥਾ ਸੁਨਾਈ। ਦੈਂਤਨ ਕੀਨਿ ਅਨੀਤ ਲਖਿ ਨਿਰ੍ਜਰ[1] ਸਤਿਕਾਰੇ।–ਲੈ ਦੈਹੌਂ ਤੁਮ ਦੇਸ਼ ਕੋ ਰਿਪੁ ਬ੍ਰਿੰਦ ਸੰਘਾਰੇ–॥੨੦॥ਚਢੀਸਿੰਘ ਪਰ ਚੰਡਿਕਾ ਆਯੁਧ ਬਲਿ ਧਾਰੇ। ਬਧੇ ਦੈਤ ਅਨਗਨ ਬਧੋ[2] ਰਣ ਖੇਤ ਮਝਾਰੇ। ਧੂਮ੍ਰਨੈਨ ਪੂਰਬ ਹਨਜੋ ਪੁਨ ਚੰਡ ਰੁ ਮੁੰਡਾ। ਰਕਤਬੀਜ ਸਨਮੁਖ ਅਰਜੋ ਬਾਜਜੋ ਬਡ ਖੰਡਾ ॥ ੨੧ ॥ ਰਕਤਬੀਜ ਕੋ ਰਕਤ ਤੇ ਰਾਖਸ਼ ਸਮੁਦਾਏ। ਉਪਜਤਿ ਤਸੋਂ ਤਸੋਂ ਹਨਤਿ ਹੈ ਰਣਭੂਮ ਗਿਰਾਏ। ਤਸੋਂ ਤਸੋਂ ਹੋਤਿ ਅਸੰਖ ਹੀ ਤੋਟਾ ਨਹਿੰ ਆਯੋ।ਬਹੁਤ ਬਰਖ ਸੰਗ੍ਰਾਮ ਭਾ ਲੇਖਾ ਨਹਿੰ ਪਾਯੋ ॥ ੨੨ ॥ ਨੌਕੇ ਪਰ ਸਤਸੂਨ ਲਗਿ[3] ਸੰਖਨਾ ਸਭਿ ਕੀਨੀ। ਬ੍ਰਿੰਦ ਰਿਖੀਸ਼ੁਰ ਗਿਨਤਿ ਕੋ ਇਤਨੀ ਚਿਤ ਚੀਨੀ। ਭਏ ਰਕਤ ਤੇ ਪੁਨ ਹਤੇ ਬੁਦਬੁਦ ਸਮੁ ਸੋਈ[4]।ਭਯੋ ਰਕਤ ਕੋ ਜਲ ਇਤੋ ਜਨੁ ਪਰਲੈ ਹੋਈ ॥੨੩ ॥ ਸ਼ੂੰਨ ਭਈ ਸਭਿ ਸ੍ਰਿਸ਼ਟ ਤਬਿ ਤਨ ਇੰਗਤਿ ਨਾਂਹੀ[5]। ਇਸ ਪ੍ਰਕਾਰ ਪਿਖੀਯਤਿ ਮਨੋ ਪਾਥਰ ਜਲ ਮਾਂਹੀ[6]। ਗਣ ਗਣੰ ਸੰਗ ਜੁ ਚੰਡਿਕਾਇਹ ਸਮੈਂ ਪਲਾਏ। ਕੋ ਲਰ ਕਰਿ ਕੋ ਬਿਨ ਲਰੇ ਨਹਿੰ ਠਹਿਰਨਿ ਪਾਏ॥੨੪॥ ਅੰਤ੍ਰਧਾਨ ਹੁਇ ਅੰਬੁਕਾ ਬਿੰਧ੍ਯਾਚਲ ਆਈ*। ਬਨਿ ਮੂਰਤਿ ਤਪ ਕਰਤਿ ਭੀ ਕਿਹ ਲਖੀ ਨ ਜਾਈ।ਅਸੁਰ ਲਗੇ ਤਬਿ ਖੋਜਨੇ† ਇਤ ਉਤ ਚਹੁੰਘਾਏ। ਇਕ ਤਪਸੀ ਤਪਨਿਧਿ[7] ਤਹਾਂ ਜਿਸ ਸਿਖ ਸਮੁਦਾਏ॥ ੨੫॥ ਜੁਗ ਰਾਕਸ਼ ਤਿਹ ਜੂਥਪਤਿ ਬੂਝਨਿ ਤਬਿ ਲਾਗੇ[8]।ਬੋਲ ਸੁਬੋਲਹਿ ਨਾਮ ਜਿਨ ਮਨ ਮਹਿੰ ਰਿਸ ਜਾਗੇ।–ਹਾਇ ਹਾਇ–ਕਰਿ ਖੋਜਤੇ–ਤ੍ਰਿਯ ਕਹਾਂ ਪਲਾਈ? ਕੋ ਲੈ ਗਮਨਜੋਂ ਕਿਤ ਗਯੋ ? ਦਿਹੁ ਰਿਖੀ ਬਤਾਈ–॥ ੨੬ ॥ ਰਿਸ ਧਰਿ ਤਪਸੀ ਤਬਿ ਕਹਜੋ–ਕਜੋਂ ਕਰਿ ਬਕਬਾਦੇ ? ਸੋ ਪੂਰਨ ਸਭਿ ਮਹਿੰ ਸਦਾ ਸ਼ਕਤੀ ਬਡਿ ਆਦੇ[10]। ਤਪਸੀ ਨਾਮ ਸੁਮੁੰਡ[11] ਤੇ ਸੁਨਿ ਕਰਿ ਮਤਿਵਾਰੇ। ਧਾਇ ਪਰੇ ਹਿਤ ਮਾਰਿਬੇ ਕਹਿੰ'ਮਾਰੋ ਮਾਰੇ'॥੨੭॥ ਮਨ ਮਹਿੰ

---

[1]ਦੇਵਤੇ। [2]ਨਾਸ਼ ਕਰ ਦਿੱਤੇ। [3]੯੦੦੦੦੦੦੦ ਦੈਂਤ। [4]ਬੁਲਬੁਲੇ ਵਾਂਗ। [5]ਸਰੀਰਾਂ ਵਿਚ ਚੇਸ਼ਟਾ ਨਾ ਰਹੀ [ਸੰਸ:, ਇੰਗਤ=ਚੇਸ਼ਟਾ]। [6]ਮਾਨੋਂ ਜਲ ਵਿਚ ਪੱਥਰ ਵਾਙ (ਸਾਰੀ ਸ੍ਰਿਸ਼ਟੀ ਹੋ ਗਈ)। [7]ਭਾਵ ਗਣ ਆਦਿਕ। [8]ਭਾਵ ਬੜਾ ਤਪੱਸ੍ਵੀ। [9]ਦੋ ਰਾਕਸ਼ ਜੋ ਫੌਜਾਂ ਦੇ ਸੈਨਾਪਤ ਸਨ ਉਸਤੋਂ ਪੁੱਛਣ ਲੱਗੇ। [10]ਆਦਿ ਰੂਪ ਹੈ। [11]ਨਾਮ ਤਪਸੀ ਦਾ 'ਸਮੁੰਡ' ਸੀ।

*ਇਥੋਂ ਦੇਵੀ ਤਪ ਕਰਨ ਹਾਰ ਸਿੱਧ ਹੋਗਈ,ਉਹ ਆਪ ਜਜੋਤੀ ਸਰੂਪ ਨਾ ਹੋਈ ਪਰ ਜਜੋਤੀ ਸਰੂਪ ਦੀ ਆਰਾਧਨਾ ਕਰਨ ਵਾਲੀ ਉਸਦੀ ਕ੍ਰਿਤ ਬਨ ਗਈ। †ਪਾ:—ਭਪਨ ਕੋ।

ਮੁਨੀ ਬਿਚਾਰ ਕਰਿ–ਕਜਾ ਕਰਹਿਂ ਉਪਾਈ ? ਮੇਰਾ ਅਰੁ ਮਮ ਚੇਲਕਾ ਨਹਿਂਧਰਮ ਲਰਾਈ।ਬ੍ਰਹਮਣ ਬ੍ਰਹਮ ਪਰਾਇਣਾ ਨਿਤਨੇਮ ਹਮਾਰਾ–।ਸ਼ੇਰ ਖਾਲ ਲੈ ਹਾਥ ਮੈਂ ਮੁਖ ਤੇ ਹੁੰਕਾਰਾ[1] ॥ ੨੮ ॥ ਤੇਜ ਪੁੰਜ ਨਿਕਸਜੋ ਪੁਰਖ ਸ਼ਿਗ਼ਾਮ ਮਚਾਵਾ। ਦਸ ਲਖ ਬਰਸ ਸਹੰਸ੍ਰ ਪੰਚ[2] ਘਮਸਾਨ ਮਚਾਵਾ।ਮੂਰਤ ਤੇ ਉਠਿ ਚੰਡਿਕਾ ਉਰ ਕ੍ਰੋਧ ਉਪਾਏ। ਜੁੱਧ ਕਰਜੋ ਬਧ ਕਰਿ ਅਸੁਰ ਰਣ ਕਰਤਿ ਖਪਾਏ ॥ ੨੯ ॥ ਬਿਜੈ ਪਾਇ ਤਿਸ਼ ਪੁਰਖ ਕੋ ਨਿਜ ਨਿਕਟਿ ਬਿਠਾਯੋ।–ਹੇ ਤਪਸੀ ਤਪ ਕੈ–ਕਹਜੋ–ਤੈਂ ਜੁੱਧ ਮਚਾਯੋ[3]। ਮੇਰੀ ਕਰੀ ਸਹਾਇਤਾ ਹਤਿ ਸ਼ੱਤ੍ਰੂ ਲਰਾਈ।ਏਕ ਬੇਰ ਹਉਂ ਆਇਹੌਂ ਤੁਮ ਲੇਹੁ ਬੁਲਾਈ॥ ੩੦॥ਮੈਂ ਪ੍ਰਸੰਨ ਔਬਿ ਜਾਚ ਬਰ,ਕਹਿ* ਬਪੁ ਇਹੁ ਤੇਰਾ।'ਦੁਸ਼ਟ ਦਮਨ' ਧਰਿ ਨਾਮ ਤੁਵ ਜਗ ਬਿਦਤਿ ਘਨੇਰਾ। ਤੇਰੀ ਸਭਿ ਸੰਗਤਿ ਭਈ ਬਨਿ ਗੁਰੂ ਬਡੇਰਾ। ਧਰੀਅਹਿ ਮੋਹਿ ਸਰੂਪ ਕੋ[4] ਸਭਿ ਸਿੱਖਨ ਕੇਰਾ–॥ ੩੧ ॥ ਕਹਜੋ ਪੁਰਖ ਨੇ ਸੁਨਤਿ ਬਰ–ਹੁਇ ਸਿੰਘ ਸੁ ਨਾਮੂ।ਕੇਸ ਖੁਲੇ ਕਟ ਤਾਗੁ ਬਿਨ[5] ਪੰਚ ਸੋ ਅਭਿਰਾਮੂ। ਤੇਜ ਸ਼ਸਤ੍ਰ ਕੋ ਦੀਜੀਏ ਸਭਿ ਰਚਨ ਤੁਹਾਰੀ। ਭੁਗਤਿ ਮੁਕਤਿ ਪਦਵੀ ਮਿਲਹਿ ਅਰੁ ਗਿਰਾ ਉਦਾਰੀ ॥ ੩੨ ॥ ਜੁੱਧ ਅਸੁਰ ਗਨ ਕੋ ਸਦਾ ਹਤਿ ਲੇ ਛਿਤ ਰਾਜੂ–।ਸ਼੍ਰੀ ਦੇਵੀ ਸੁਨਿ ਤਬਿ ਭਨਜੋਂ –ਹੁਇ ਸਿਧ ਸਭਿ ਕਾਜੂ। ਪ੍ਰਥਮ ਚਰਣ ਚਤੁਰਥ ਜੁਗਹਿ[6] ਜਬਿ ਸਮਾ ਸੁ ਆਵੈ।ਸ਼ੰਕਰ ਹੁਇਅਵਤਾਰ ਸ਼ਿਵ ਸ਼ੁਤਿਮਤਿ ਬਿਦਤਾਵੈ[7]॥੩੩॥ਬਿਸ਼ਨੁ ਔਤ ਤਿਹ ਭੁਗਨ ਸੁਤ ਹੋਵਹਿ ਅਵਤਾਰਾ†।ਬਰਖ ਕਿਤਿਕ ਪਸ਼ਚਾਤ ਤੇ

---

[1]ਭਾਵ 'ਓ' ਕੀਤੀ। [2]੧੦੦੫੦੦੦। [3](ਦੇਵੀ ਨੇ) ਕਿਹਾ: ਹੈ ਤਪਸ਼ੀ ਦੇ ਤਪ ਤੈਂ ਜੁੱਧ ਮਚਾਇਆ ਅਤੇ"""[ਸ਼ੁਧ ਪਾਠ 'ਹੇ ਤਪਸੀ ਕੇ ਤਪ' ਚਾਹੀਏ ਕਿਉਂਕਿ ਸੋ ਸਾਖੀ ਵਿਚ ਪਾਠ ਇਉਂ ਹੈ:–ਹੇ ਤਪਸੀ ਕੇ ਤਪ]। [4]ਭਾਵ ਕੇਸਾਧਾਰੀ। [5]ਗਲੇ ਵਿਚ ਜੰਞੂ ਤੋਂ ਬਿਨਾ। [ਕਟ=ਲਕ, ਗਲ। ਤਾਗ=ਤਾਗਾ, ਜੰਞੂ]। [6]ਕਲਜੁਗ ਦੇ ਪਹਿਲੇ ਚਰਨ ਵਿਚ। [7]ਸ਼ਿਵਜੀ ਦਾ ਅਵਤਾਰ ਸ਼ੰਕਰਾਚਾਰਯ ਹੋਵੇਗਾ ਜੋ ਵੇਦ ਮਤ ਨੂੰ ਫੈਲਾਵੇਗਾ। *ਇਥੇ 'ਕਹਿ' ਪਾਠ ਅਸ਼ੁੱਧ ਹੈ, 'ਰਹਿ' ਪਾਠ ਸ਼ੁਧ ਹੈ। ਸੋ ਸਾ: ਵਿਚ ਬੀ ਪਾਠ 'ਰਹੋ' ਹੈ, ਭਾਵ ਇਹ ਕਿ ਤੇਰਾ ਇਹ ਤਪੋ ਸਰੀਰ ਬਣਿਆਂ ਰਹੇ। (ਅ) ਸੋ ਸਾਖੀ ਦੇ ਇਕ ਨੁਸਖੇ ਵਿਚ ਸਾਰਾ ਪਾਠ ਇਉਂ ਹੈ:–'ਤੇਰਾ ਬਾਪੁ ਇਹੀ ਰਹੋ। ਭਾਵ ਇਹ ਤਪੱਸ਼ੀ ਹੀ ਤੇਰਾ ਪਿਤਾ ਹੋਵੇਗਾ। ਇਹ ਗਲ ਅੰਕ ੩੭ ਅਤੇ ਸੋ ਸਾਖੀ ਦੇ ਲਿਖੇ 'ਮੈਂ ਤੇਰਾ ਪਿਤਾ ਹੀ ਰਹਾਂਗਾ' ਤੋਂ ਬੀ ਸਹੀ ਹੋ ਜਾਂਦੀ ਹੈ।

†ਸ਼ੰਕ੍ਰਾਚਾਰਯ ਮਾਤ ਪਿਤਾ ਦਾ ਇਕਲੌਤਾ ਬੇਟਾ ਸੀ, ਉਹਨਾਂ ਦੀ ਭੈਣ ਕੋਈ ਨਹੀਂ

[ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਹੇਠ]

ਤਨ ਲਿਹੁ ਤੁਮ ਧਾਰਾ। ਕਰਹੁ ਅਵਾਹਨ ਮੋਹਿ ਕੋ ਤਬਿ ਹੀ ਤਹਿਂ ਆਵੋਂ। ਕਰਿਕੈ ਸ਼ਬਦ ਪ੍ਰਕਾਸ਼ ਕੋਂ[1] ਤੁਮ ਮਹਿਂ ਦਰਸਾਵੋਂ ॥ ੩੪ ॥ ਦਿਨ ਮਹਿਂ ਅੰਜਨ ਬਸਨ ਮਮ ਨਹਿਂ ਔਗੀ ਕਾਰੈ[2]।ਇਮ ਕਹਿ ਪ੍ਰੇਮ ਬਿਸਾਲ ਤੇ ਤਨ ਚਾਟਨ ਧਾਰੈ। ਖੁਸ਼ੀ ਭਈ ਜਿਮ ਪੁੱਤ੍ਰ ਪਰ ਹੁਇ ਮਾਤ ਸਨੇਹਾ। ਕਰਦ ਪਰਾਂਦਾ ਏਕ ਤਬਿ ਚੁਰੀ ਇਕ ਦੇਹਾ॥੩੫॥–ਸ਼ੇਰ ਖਾਲ ਤੇ ਖਾਲਸਾ ਥਲ ਸੋਂ ਉਪਜਾਵਾ। ਤੇਜ ਸ਼ੇਰ ਕੋ ਅੱਗੁ ਹੁਇ ਪੀਛੇ ਪਛਤਾਵਾ[3]। ਹੁਇ ਉਨਮਾਦਹਿ ਵਸਤੁ ਕੋ ਪਛਤਾਵਾ ਸੋਈ[4]। ਦੈਹੌਂ ਤੇਰੇ ਪੰਥ ਕੋ ਤਨ ਸੰਕਟ ਜੋ ਈਂ[5]–॥੩੬॥ਕਹਿ ਕਰਿ ਅੰਤਰ ਧਯਾਨ ਭੀ,ਸੋ ਪੁਰਖ ਸੁਜਾਨਾ।ਆਯੋ ਤਪਸੀ ਪਿਤਾ ਢਿਗ ਬੰਦਨ ਕੋ ਠਾਨਾ।ਬੋਲਯੋ ਮੁਨਿਵਰ–ਪੁੱਤ੍ਰ ! ਸੁਨਿ ਜਨਮਹੁ ਕਲਿ ਮਾਂਹੀ[6]।ਪਿਖੈਂ ਨ ਰਨ, ਬਧ ਅਲਪ ਤੁਵ,ਤਬਿ ਰਹਨੋ ਪਿਤਾ ਈ[7]* ॥੩੭॥ ਬਰ ਦੇਵੀ ਤੇ ਜੋ ਲਯੋ ਰੱਖਨਾ ਕਰਿ ਮੇਰੀ[8]। ਤਪੀਅਹਿ ਤਟ ਗੋਦਾਵਰੀ ਲਹਿ ਸ਼ਕਤਿ ਬਡੇਰੀ।ਰੌਭੀ ਸਮ ਮੁਝ ਤੇ ਭਯੋ[9] ਰਖਿ ਨਾਮ ਗੁਰਿੰਦੰ। ਦੇਵੀ ਪਦਵੀ ਸਿੰਘ ਕੀ ਤੁਹਿ ਦਈ ਸੁਛੰਦੰ–॥ ੩੮ ॥ ਗਯੋ ਪਿਤਾ ਕੋ ਨਮੋ

[1]ਭਾਵ ਗੱਜਕੇ । [2]ਸੋ ਸਾਖੀ ਦਾ ਪਾਠ ਹੈ:–ਏਕ ਮੇਰਾ ਵਸਤ੍ਰ ਪ੍ਰਵਿਰਤ ਆਂਖ ਅੰਜਨ ਕੁਟੰਬ ਕਾ ਮੋਹ ਨਹੀਂ ਕਰਨਾ । ਇਸ ਦਾ ਅਰਥ ਹੈ ਕਿ ਅਖਾਂ ਦੇ ਸੁਰਮੇ ਭਾਵ ਸੁਰਮਈ ਰੰਗ ਦਾ ਇਕ ਮੇਰਾ ਵਸਤ੍ਰ ਪ੍ਰਵਿਰਤ ਕਰਨਾ ਤੇ ਕੁਟੰਬ ਦਾ ਮੋਹ ਨਾ ਕਰਨਾ । [3](ਜਿਵੇਂ) ਸ਼ੇਰ ਦਾ ਤੇਜ ਅੱਗੇ ਹੀ ਹੁੰਦਾ ਹੈ (ਇਸੇ ਤਰ੍ਹਾਂ ਖਾਲਸੇ ਦਾ ਤੇਜ ਅਗੇ ਹੋਵੇਗਾ ਭਾਵ ਪਹਿਲੀ ਝਪਟ ਹੀ ਹੋਵੇਗੀ) ਪਿੱਛੋਂ ਪਛਤਾਵਾ । ਸੋ ਸਾਖੀ ਦਾ ਪਾਠ ਹੈ:–ਪਿਛੇ ਪਛਤਾਵਾ ਉਨਮਾਦ ਵਸਤੁ ਕਾ । [4]ਪਦਾਰਥ ਦਾ ਹੈਕਾਰ ਇਹ ਪਛਤਾਵਾ ਹੈ । ਸੋਚਣ ਦੀ ਗਲ ਹੈ ਕਿ ਇਹ ਵਰ ਹੈ ਕਿ ਸ੍ਰਾਪ ? । [5]ਤੇਰੇ ਪੰਥ ਨੂੰ ਸਰੀਰ ਦੇ ਦੁੱਖ ਦੇਵਾਂਗੀ । [6]ਮੈਂ ਸੰਮਾਂਗਾ । [7]ਮੈਂ (ਤੁਹਾਡੇ) ਜੰਗ ਨਹੀਂ ਦੇਖਾਂਗਾ, ਤੁਹਾਡੀ ਆਯੂ ਛੋਟੀ ਹੋਵੇਗੀ (ਪਰ) ਤਦੋਂ ਮੈਂ ਹੀ ਤੇਰਾ ਪਿਤਾ ਹੋਵਾਂਗਾ । [8]ਮੇਰੀ ਰੱਖਿਆ ਕਰਕੇ । [9]ਲਗਰ ਵਤ ਹੋਏ ਹੋ ਮੇਰੇ ਤੇ । *ਪਾ:–ਬਿਤਾ ਹੀ ।

[ਪਿਛਲੇ ਪੰਨੇ ਦੀ ਬਕੀ ਟੁਕ]

ਸੀ। ਇਸ ਕਰਕੇ ਉਹਨਾਂ ਦਾ ਭਾਣਜਾ ਕੋਈ ਨਹੀਂ ਹੋਇਆ। ਕਵੀ ਜੀ ਨੇ 'ਤ੍ਰਿਹ' ਪਦ ਕੋਲੋਂ ਪਾਇਆ ਹੈ ਤੇ ਸੋ ਸਾ: ਦੇ ਭਾਣਜਾ ਪਦ ਨੂੰ ਸਹੀ ਸਮਝ ਕੇ 'ਭਗਨੀ ਸੁਤ' ਉਸ ਦਾ ਤਰਜਮਾ ਕੀਤਾ ਹੈ, ਫਿਰ ਸੋ ਸਾਖੀ ਵਿਚ 'ਸ਼ੰਕਰਾ ਚਾਰਜ' ਵਾਲੇ ਫਿਕਰੇ ਨਾਲੋਂ ਅਗਲਾ ਫਿਕਰਾ 'ਬਿਸਨ' ਵਾਲਾ ਨਖੇੜ ਕੇ ਲਿਖਿਆ ਹੈ। ਸੋ ਸਾਖੀ ਵਿਚ ਐਉਂ ਪਾਠ ਹੈ:–'ਤਬ ਰੁਦ੍ਰ ਸ਼ੰਕਰ ਸਾਮ ਹੋਇ ਉਤਰੇਗਾ ॥ ਬਿਸ਼ਨ ਭਾਣਜਾ ਹੋਇ ਉਤਰੇਗਾ' । ਇਸ ਵਿਚ ਬੀ ਲਿਖਾਰੀ ਦੀ ਕਲਮ ਉਕਾਈ ਨੇ 'ਭਾਨੁ ਜਾ' ਦਾ 'ਭਾਣਜਾ' ਪਦ ਕਰ ਦਿਤਾ ਹੈ। 'ਬਿਸਨ ਭਾਨੁਜਾ ਹੁਇ ਉਤਰੇਗਾ ਦਾ ਅਰਥ:–'ਵਿਸ਼ਨੂੰ ਸੂਰਜ ਬੰਸੀ ਹੋਕੇ ਉਤਰੇਗਾ' ਮੁਰਾਦ ਗੁਰੂ ਨਾਨਕ ਦੇਵ ਜੀ ਤੋਂ ਹੈ ਜੋ ਸੂਰਜ ਬੰਸੀ ਹੋਕੇ ਅਵਤਰੇ [ਸੰਸ:, ਭਾਨੁ+ਜਾ=ਸੂਰਜ ਜਾਏ, ਸੂਰਜ ਬੰਸੀ]।

ਕਰਿ, ਤਪ ਤਹਾਂ ਅਰੰਭਾ[੧]। ਐਸੀ ਲਗੀ ਸਮਾਧਿ[੨] ਤਬਿ ਸੁਰ ਪਿਖਤਿ ਅਚੈਭਾ।ਰਹੀ ਸੁ ਲਗੀ ਸਮਾਧਿ ਹੀ ਮਾਯਾ ਭੀ ਐਸੇ[੩]। ਅੰਤਰ ਤੈ[੪] ਨਿਕਸੀ ਕਲਾ[੫] ਹੁਇ ਸੁਪਨਾ ਜੈਸੇ ॥ ੩੯ ॥ ਗੁਜਰੀ ਭਾਗਣ ਮਾਤ ਭੀ ਜਨਮੀ ਸੁ ਕਲਾ ਹੈ[੬]।ਤੇਗਬਹਾਦਰ ਪਿਤਾ ਸੋ ਤਪ ਅਧਿਕ ਭਲਾ ਹੈ। ਘੁਰਮ ਲਗੀ ਸਮਾਧਿ[੭] ਜਿਸ ਹੋਯੋ ਪਿਤ ਸੋਈ। ਬਯ ਬਾਲਿਕ ਹਮ ਕੋ ਤਜਨੋ ਪਰਲੋਕ ਸੁ ਹੋਈ[੮] ॥ ੪੦ ॥ ਦੁਸ਼ਟ ਦਮਨ ਮੈਂ ਸੋ ਪੁਰਖ ਗੋਬਿੰਦ ਸਿੰਘ ਹੋਵਾ। ਤਪਸੀ ਕੇ ਗਣ ਖਾਲਸਾ ਸੰਗਤਿ ਭਈ ਜੋਵਾ। ਦੇਵੀ ਕੇ ਬਰ ਕੀ ਸ਼ਕਤਿ ਅਬਿ ਬਡ ਬਿਦਤਾਈ। ਸਤਿਗੁਰ ਕੇ ਤਪ ਕੀ ਸ਼ਕਤ ਹੈ ਕਰਿ ਇਕ-ਥਾਈ* ॥੪੧ ॥ ਦੋਹਰਾ ॥ ਦੈ ਸ਼ਕਤੀ[੯] ਇਕ ਹੀ ਲਖਹੁ ਸਿਰਜਨੋ ਪੰਥ

[੧](ਤੇ ਪਿਤਾ ਜੀ ਨੇ) ਤਪ ਉਥੇ ਹੀ ਅਰੰਭਿਆ। [੨](ਪਿਤਾ ਜੀ ਦੀ) ਸਮਾਧੀ। [੩]ਐਸੀ ਮਾਇਆ ਵਰਤੀ ਕਿ ਸਮਾਧੀ ਹੀ ਲਗੀ ਰਹੀ, ਸੋ ਸਾਖੀ ਦਾ ਪਾਠ:–ਐਸੀ ਮਾਇਆ ਭਈ ਸਮਾਧ ਹੀ ਰਹੀ। [੪](ਸ਼ਰੀਰ) ਵਿਚੋਂ। [੫]ਸ਼ਕਤੀ (ਆਤਮ ਕਲਾ)। ਸੋ ਸਾਖੀ ਦਾ ਪਾਠ:–ਭੀਤਰ ਤੇ ਕਲਾ ਸ੍ਵਪਨੇ ਤਰਾਂ ਨਿਕਸ ਜਨਮੀ। [੬]ਭਾਗਣ (ਜਿਸ ਦਾ ਦੂਜਾ ਨਾਮ) ਗੁਜਰੀ ਸੀ ਮਾਤਾ ਬਣੀ (ਉਸ ਦੇ ਘਰ) ਉਹ ਕਲਾ ਜਨਮੀ। [੭]ਭਾਰੀ ਗਾੜ੍ਹੀ ਸਮਾਧੀ। [੮]ਭਾਵ, ਗੁਰੂ ਤੇਗ ਬਹਾਦਰ ਜੀ ਸਾਡੀ ਬਾਲਕ ਉਮਰੇ ਹੀ ਪਰਲੋਕ ਚਲੇ ਗਏ। [੯]ਦੋ ਸ਼ਕਤੀਆਂ:–੧ ਗੁਰੂ ਤੇਗ ਬਹਾਦਰ ਜੀ ਦੇ ਤਪ ਦੀ ਸ਼ਕਤੀ ਤੇ ੨ ਦੇਵੀ ਸ਼ਕਤੀ। ਆਖੇਪਕਾਰ ਨੇ ਕਿਸ ਚਤੁਰਾਈ ਨਾਲ ਗੁਰੂ ਸ਼ਕਤੀ ਵਿਚ ਦੇਵੀ ਸ਼ਕਤਿ ਰਲਾਈ ਹੈ।

*ਦੇਵੀ ਦਾ ਇਹ ਪ੍ਰਸੰਗ ਕਵਿ ਜੀ ਪਿਛੇ ਰਾਸਿ ੧੧ ਅੰਸੂ ੫੧ ਵਿਚ ਬੀ ਦੇ ਆਏ ਹਨ। ਬਿੰਧਯਾਚਲ ਤਪਸੀ ਦੇ ਰੂਪ ਵਿਚ ਗੁਰੂ ਤੇਗ ਬਹਾਦਰ ਜੀ ਦਾ ਪਹਿਲਾ ਅਵਤਾਰ ਬਚਿੱਤ੍ਰ ਨਾਟਕ ਵਿਚ ਨਹੀਂ, ਸ਼ੇਰ ਦੀ ਖੱਲਦਾ ਹਾਲ ਬੀ ਨਹੀਂ ਦੱਸਿਆ। ਉਥੇ ਗੁਰੂ ਜੀ ਨੇ ਹਿਮਾਲਯ ਵਾਲੇ ਹੇਮਕੁੰਟ ਦਾ ਪਤਾ ਦਿਤਾ ਹੈ ਤੇ ਆਪਣੇ ਤਪੱਸੀ ਹੋਣ ਦਾ ਹਾਲ ਆਪ ਦਿਤਾ ਹੈ।

ਖਾਲਸਾ ਦੀ ਵਿਤਪਤੀ 'ਸ਼ੇਰ ਦੀ ਖੱਲ ਤੋਂ' ਕਰਨੀ ਅਰਬੀ ਜ਼ੁਬਾਨ ਨਾਲ ਨਾਵਾਕਫੀ ਦੱਸਣੀ ਹੈ, 'ਗੋਬਿੰਦ ਸਿੰਘ' ਪਦ ਦਾ ਮੂਲ 'ਗੋਭੀ' ਦੱਸਣਾ ਸੰਸਕ੍ਰਿਤ ਤੋਂ ਨਾਵਾਕਫੀ ਦੱਸਣੀ ਹੈ। ਐਸੀ ਭੁੱਲ ਕਵੀ ਜੀ ਨਹੀਂ ਕਰ ਸਕਦੇ ਸਨ। ਕਵਿ ਜੀ ਨੇ ਇਹ ਪ੍ਰਸੰਗ ਸੋ ਸਾਖੀ ਦੀ ੧੩ਵੀਂ ਸਾਖੀ ਤੋਂ ਉਲਥਾ ਕੀਤੇ ਹਨ। ਉਹਨਾਂ ਨੇ ਸੋ ਸਾਖੀ ਨੂੰ ਭੋਲੇ ਭਾ ਸਾਰੀ ਸਹੀ ਮੰਨ ਲਿਆ ਹੈ ਜੋ ਅਨੇਕ ਆਖੇਪਾਂ ਨਾਲ ਖਲਤ ਮਲਤ ਹੋ ਚੁੱਕੀ ਸੀ। ਸੋ ਸਾਖੀ ਵਿਚ ੧੩ਵੀਂ ਸਾਖੀ ਦਾ ਆਖੇਪ ਕਰਨ ਵਾਲਾ ਉਸ ਤਰ੍ਹਾਂ ਦਾ ਲੱਲ੍ਹੀਆਂ ਲਾਉਣ ਵਾਲਾ ਜਾਪਦਾ ਹੈ ਜਿਸ ਤਰ੍ਹਾਂ ਦਾ ਲੇਖਕ ਸਾਡੇ ਸਮੇਂ 'ਬਿਜੈ ਮੁਕਤ' ਦੀਆਂ ਸਾਖੀਆਂ ਘੜਨ ਵਾਲਾ ਇਕ ਜੱਟ ਹੋਇਆ ਹੈ, ਜਿਸ ਨੂੰ ਅਸਾਂ ਆਪ ਡਿੱਠਾ ਹੈ ਤੇ ਵਾਰਤਾਲਾਪ ਕੀਤੀਆਂ ਹਨ, ਜਿਸ ਨੇ ਬਿਜੈ ਮੁਕਤ ਤੇ ਇਕ ਹੋਰ ਗੰਢ ਸਾਖੀਆਂ ਰਲਾ ਮਿਲਾਕੇ ਰਚ ਧਰੇ ਸਨ। ਪ੍ਰਯੋਜਨ ਉਸ ਦਾ ਗੁਰ ਮਰਯਾਦਾ ਦੇ ਪ੍ਰਚਾਰ ਦਾ ਸੀ ਪਰ ਲੇਖ ਮਨੋਕਤ ਤੇ ਲੱਲ੍ਹੀਆਂ ਲਾਉਣ ਦੇ ਬਹੁਤ ਮਨੋਂ ਘੜ ਕੇ ਉਸ ਨੇ ਪਾਏ ਸਨ।

ਬਿਸਾਲ'।ਇਮ ਪਾਹੁਲ ਕੋ ਕੋਦ ਕੋ ਭਾਖਨੋ ਸਿੱਖਨਿ ਨਾਲ ॥੪੨॥ ਇਤੀ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ'ਗੁਰ ਬੂਝਨ'ਪ੍ਰਸੰਗ ਬਰਨਨੰ ਨਾਮ ਪੰਚ ਤ੍ਰਿੰਸਤੀ ਅੰਸੂ ॥੩੫॥ ੩੬. [ਹੁਸ਼ਨਾਕ ਸਿੰਘ, ਫ੍ਰੰਗੀ, ਫਰਾਂਸੀਸੀ]।

ਦੋਹਰਾ ॥ ਰਾਮਕੁਇਰ ਲਿਖਵਾਵਈ ਸਤਿਗੁਰ ਕੋ ਇਤਿਹਾਸ। ਕਹੈ 'ਲਿਖਾਰੀ ! ਲਿਖਹੁ ਅਬਿ ਗੁਰ ਕੇ ਵਾਕ ਪ੍ਰਕਾਸ਼' ॥ ੧ ॥ ਨਿਸ਼ਾਨੀ ਛੰਦ ॥ [1]'ਸ੍ਰੀ ਗੁਰ ਮੁਖ ਤੇ ਸੁਨਜੋ* ਜਿਮ ਹੋ ਮੈਂ ਲਿਖਵਾਵੋਂ। ਅਕਥ ਕਹਾਨੀ ਗੁਰੂ ਕੀ ਕੁਛ ਕੋਦ ਨ ਪਾਵੋਂ। ਏ ਸਭਿ ਕਥਾ ਸੁਨਾਇ ਕਰਿ ਉਠਿ ਸਤਿਗੁਰ ਚਾਲੇ। ਮੰਦਿਰ ਊਚੇ ਪਰ ਚਢੇ ਮੈਂ ਪੀਛੈ ਨਾਲੇ ॥ ੨ ॥ ਥਿਰ ਹ੍ਵੈ ਕਰਿ ਥਲ ਰੁਚਿਰ ਪਰ ਕਰਿ ਖੁਸ਼ੀ ਬਿਸਾਲਾ। ਕਹਿੰ 'ਬੁਢਿਆ ਬੁੱਢਾ ਹੁਵੀਂ ਬਯ ਰਹਿ ਚਿਰ-ਕਾਲਾ[2]। ਤੇਰੋ ਘਰ ਜਬਿ ਪਾਰ ਹ੍ਵੈ ਹਮਰੋ ਸੁ ਉਰਾਰਾ। ਤੇਰੋ ਹੋਇ ਉਰਾਰ ਜਬਿ ਹਮਰੋ ਭਬਿ ਪਾਰਾ†' ॥ ੩ ॥ ਭੀਨਵਾਰ ਇਮ ਬਾਕ ਕਰਿ ਅਵਲੋਕਨੋ ਨਾਥਾ। ਢਾਲ ਕਟਾਰੀ ਕਰਦ ਇਕ ਬਖਸ਼ੀ ਨਿਜ ਹਾਥਾ। ਕਰਿ ਪਗ ਪੰਕਜ ਬੰਦਨਾ ਆਯੋ ਨਿਜ ਡੇਰੇ। ਸੁਪਤਿ ਬਿਤਾਈ ਜਾਮਨੀ ਪੁਨ ਉਠਾ

---

[1]ਭਾਈ ਰਾਮ ਕੁਇਰ ਜੀ ਕਹਿੰਦੇ ਹਨ। [2]ਹੇ ਬੁਢੇ ਦੀ ਬੈਮ.....। (ਅ) ਹੋ ਬੁਢਿਆ ਬੁੱਢਾ ਹੋਵੇਂਗਾ ਤੇਰੀ ਚਿਰ ਸਮੇਂ ਤੱਕ ਆਯੂ ਰਹੇਗੀ। *ਪਾ:—ਭਨਜੋ।

†ਸੋ ਸਾਖੀ ਦਾ ਪਾਠ ਹੈ:—ਤੇਰਾ ਘਰ ਪਾਰ ਸਾਡਾ ਉਰਾਰ। ਸਾਡਾ ਘਰ ਪਾਰ ਤੇਰਾ ਉਰਾਰ। ਇਸ ਦਾ ਭਾਵ ਇਹ ਹੈ ਕਿ ਜਦ ਤੂੰ ਪਾਰ (=ਪਰਲੋਕ) ਵੱਸਦਾ ਸੈਂ ਤਾਂ ਅਸੀਂ ਉਰਾਰ (=ਇਸ ਲੋਕ ਵਿਚ) ਆ ਗਏ ਹੋਏ ਤੇ ਵੱਸ ਰਹੇ ਸਾਂ। ਹੁਣ ਸਮਾਂ ਆ ਰਿਹਾ ਹੈ ਕਿ ਤੇਰਾ ਨਿਵਾਸ ਉਰਾਰ (=ਇਸ ਲੋਕ ਵਿਚ) ਰਹੇਗਾ, ਤੇ ਅਸੀਂ ਪਰਲੋਕ ਚਲੇ ਜਾਵਾਂਗੇ। ਰਾਮ ਕੌਰ ਜੀ ਦਸਮੇਸ਼ ਜੀ ਤੋਂ ਛੇ ਕੁ ਬਰਸ ਛੋਟੇ ਸਨ (ਦੇਖੋ ਰੁ: ੧ ਅੰਸੂ ੫ ਅੰਕ ੫) ਇਥੇ ਪ੍ਰਸੰਗ ਹੈ ਕਿ ਬੁਢਿਆ ਤੇਰੀ ਉਮਰ ਬੁੱਢੀ ਹੋਵੇਗੀ ਤੂੰ ਚਿਰਕਾਲ ਰਹੇਂਗਾ। ਸੋ ਰਾਮਕੌਰ ਜੀ ਗੁਰੂ ਸਾਹਿਬ ਜੀ ਤੋਂ ਪਿੱਛੋਂ ਲਗ ਪਗ ਪੜ ਬਰਸ ਜੀਵੇ। ਆਪ ਦਾ ਚਲਾਣਾ ੧੮੧੮ ਦੇ ਲਗ ਪਗ ਹੋਇਆ। (ਅ) ਇਸ ਵਾਕ ਦੇ ਦੋ ਅਰਥ ਹੋਰ ਲਾਉਂਦੇ ਹਨ:—ਤੇਰਾ ਘਰ ਰਮਦਾਸ ਸਤਲੁਜੋਂ ਪਾਰ ਸਾਡਾ ਅਨੰਦਪੁਰ ਉਰਾਰ। ਅਗੋਂ ਨੂੰ ਤੂੰ ਉਰਾਰ ਏਸੇ ਪੰਜਾਬ ਵਿਚ ਤੇ ਅਸੀਂ ਪਾਰ=ਦਖਣ ਵਿਚ ਜਾ ਰਹਾਂਗੇ। ਦੂਸਰਾ ਅਰਥ:—ਤੇਰਾ ਘਰ ਰਾਤ ਨੂੰ ਜਦ ਪਰੇ ਹੋਵੇਗਾ ਸਾਡਾ ਉਰੇ ਹੋਵੇਗਾ ਦਿਨ ਚੜ੍ਹੇ ਜਦ ਤੂੰ ਉਰੇ ਆਵੇਂਗਾ ਸਾਡਾ ਪਰੇ ਨਦੀ ਦੇ ਕਿਨਾਰੇ ਹੋਵੇਗਾ, ਪਰ ਇਹ ਦੋਇ ਅਰਥ ਅਪ੍ਰਸੰਗਕ ਹਨ। ਪ੍ਰਸੰਗ ਬੁੱਢੇ (ਰਾਮ ਕੌਰ ਜੀ) ਦੇ ਵਡੀ ਉਮਰ ਵਾਲੇ ਹੋਣ ਦਾ ਚਿਰਕਾਲ ਜੀਉਣ ਦਾ ਹੈ। ਉਪਰ ਦਿਤੇ ਅਰਥ ਦੀ ਪੁੱਛਤਾ ਸੋ ਸਾਖੀ ਦੀ ਪਹਿਲੀ ਸਾਖੀਦੇ ਇਸ ਵਾਕ ਤੋਂ ਭੀ ਹੋ ਜਾਂਦੀ ਹੈ।'ਕ੍ਰਿਸ਼ਨ ਨੂੰ ਉਧੋਰੱਖਕੇ ਆਪ ਚਲੇਗਏ ਥੇ,ਗੁਰੂ ਕੇ ਭਾਈਗੁਰਬਖਸ਼ਸਿੰਘ ਨੂੰ ਰੱਖਕੇ ਪਰਲੋਕ ਸਿਧਾਰਨਗੇ।'

ਸਵੇਰੇ ॥੪॥ *ਸੌਚ ਸ਼ਨਾਨਹਿ ਠਾਨਿ ਕੈ ਮੈਂ ਦਰਸ਼ਨ ਹੇਤਾ। ਗਯੋ ਜਬਹਿ ਦੇਖੇ ਨਹੀਂ ਤਹਿਂ ਕ੍ਰਿਪਾ ਨਿਕੇਤਾ।ਸੁਨਯੋ ਗਏ ਸਰਿਤਾ ਨਿਕਟਮੈਂ ਤਿਤਹਿ ਪਯਾਨਾ। ਦੌਰੇ ਆਵਤਿ ਸਿਖ ਤਹਾਂ ਤਿਨ ਸੰਗ ਬਖਾਨਾ ॥ ੫ ॥ 'ਕਿਤ ਸਤਿਗੁਰ ਇਸ ਸਮੇਂ ਮੈਂ ? ਤੁਮ ਕਨੋਂ ਅਸ ਧਾਏ ? ਕਿਸ ਕਾਰਜ ਕੇ ਹੇਤੁ ਕਰਿ ਏਤਿਕ ਉਤਲਾਏ'। ਕਹਯੋ ਸਭਿਨਿ:'ਪ੍ਰਭੁ ਆਜ ਇਤ ਕੁਛ ਫਿਰਯੋ ਸੁਭਾਊ। ਈਟ ਢੀਮ ਪਾਹਨ ਹਤਹਿਂ, ਨਹਿਂ ਕਰਤਿ ਬਚਾਊ' ॥ ੬ ॥ ਸੁਨਤਿ ਉਤਾਇਲ ਮੈਂ ਗਯੋ ਗੁਰ ਦਰਸ਼ਨ ਕੀਨੇ। ਚਮਰਦਾਰ ਇਕ ਸਿਖ ਨਿਕਟ ਤਟ ਨਦੀ ਅਸੀਨੇ। ਅਪਰ ਨਿਕਟਿ ਕੋ ਨਹਿਂ ਰਹਯੋ ਪਿਖਿ ਮਾਰ ਪਲਾਏ। ਜਾਇ ਕਰੀ ਮੈਂ ਬੰਦਨਾ ਪਦ ਸੀਸ ਨਿਵਾਏ ॥ ੭ ॥ ਸੰਗਤਿ ਸਿੱਖ ਸਮੀਪ ਨਹਿਂ[1] ਮੁਖ ਬਾਕ ਉਚਾਰਾ। 'ਨਾ ਸੋਇਆ ਨਾ ਜਾਗਿਆ ਨਾ ਕਰੀ ਪੁਕਾਰਾ†'। ਇਸੀ ਤੌਰ ਮਹਿਂ ਦਿਨ ਸਕਲ ਜਬਿ ਦਿਯੋ ਬਿਤਾਈ। ਦਿਨਕਰ ਪਹੁੰਚਯੋ ਬਰਨ ਦਿਸ਼ਿ[2] ਸੰਧਯਾ ਤਮ ਛਾਈ ॥੮॥ ਇਕ ਸ਼ੁਨਾਕ ਸਿੰਘ ਭੈ ਬਿਨਾ ਢਿਗ ਰਹਯੋ ਥਿਰੈਕੈ। ਹੁਤੋ ਸਿਰੰਦੀ[3] ਧੀਰ ਉਰ ਨਹਿਂ ਗਯੋ ਪਲੈਕੈ। ਸੰਭਲ ਬੋਲੇ ਹੋਸ਼ ਧਰਿ ਜਿਮ ਪ੍ਰਥਮ ਸੁਭਾਊ[4]। ਚਮਰਦਾਰ ਤਿਤ ਚੀਨਿ ਕੈ ਬੂਝਨਿ ਚਿਤ ਚਾਊ ॥੯॥ ਤਜਿ ਗਿਨਤੀ ਬਿਨਤੀ ਕਰੀ 'ਪ੍ਰਭੁ ਬਚਨ ਸੁਨਾਵੋ। ਇਹ ਭਾਣਾ ਕਿਸੁ ਰੀਤਿ ਕਰਿ[5], ਦਾਸਨਿ ਬਤਲਾਵੋ ? ਤਨ ਮਨ ਧਨ ਅਰਪੌਂ ਤਿਸੈ ਮੇਲੇ ਗੁਰ ਮੋਹੀ। ਸੋ ਤੌ ਗੁਰ ਪ੍ਰਾਪਤਿ ਭਏ ਸਗਰੀ ਬਿਧਿ ਹੋਹੀ॥੧੦॥ਹਮ ਵਣਜਾਰੇ ਸਿੱਖ ਹੈਂ ਨਹਿਂ ਸੁਮਤਿ ਬਿਸਾਲ। ਬਿਦਤ ਹੋਇ ਤੁਕ ਕੋ ਅਰਥ ਜਿਮ ਲਖਹਿਂ ਸੁਖਾਲਾ[6]। ਗੁਰ ਸੁਬੱਗ ਸ਼੍ਰੀ ਬਦਨ ਤੇ ਬਡ ਗੂੜ੍ਹ ਪ੍ਰਸੰਗਾ। ਕੂਤ ਭਵਿੱਖਨਤ ਭਯੋ ਹੁਇ ਜਿਮ ਨੀਚ ਉਤੰਗਾ[7] ॥੧੧॥ ਕਰਯੋ ਸੁਨਾਵਨਿ ਸਕਲ ਹੀ ਦਾਸਨਿ ਸਮੁਝਾਯੋ:—'ਸਿਖ ਸੰਗਤਿ ਬਿਨ ਸਿਦਕ ਕੋ ਮਨ ਕੋ ਭਰਮਾਯੋ।ਭਈ ਦੂਰ ਉਰ ਭਾਵਨਾਬੇਮੁਖ ਮਤਿ ਧਾਰੀ। ਇਸ ਕੋ ਫਲ ਦੁਖ ਲਹੈਂਗੇ ਝੁਰ ਹੈਂ ਕਰ ਝਾਰੀ[8] ॥ ੧੨ ।

---

[1]ਸੰਗਤ ਅਤੇ ਸਿੱਖ ਨੇੜੇ ਨਹੀਂ ਸੀ (ਤਦੋਂ)। [2]ਸੂਰਜ ਪੱਛੋਂ ਵਲ ਪੁੱਜਾ। [3]ਸਰਹਿੰਦ ਦਾ ਵਾਸੀ। [4]ਜਿਵੇਂ ਪਹਿਲੇ ਸੁਭਾਉ ਸੀ ਤਿਵੇਂ (ਸੰਧਯਾ ਵੇਲੇ) ਗੁਰੂ ਜੀ ਗੱਲਾਂ ਬਾਤਾਂ ਕਰਨ ਲਗ ਪਏ। [5]ਕੀਤਾ ਹੈ। [6]ਜਿਸ ਤਰ੍ਹਾਂ ਸੁਖਾਲਾ (ਅਸੀਂ) ਜਾਣ ਲਈਏ। [7]ਜਿਵੇਂ ਨੀਵਾਂ ਉੱਚਾ ਹੋਣਾ ਹੈ। [8]ਹੱਥ ਝਾੜਕੇ। (ਅ) ਸਮੂਹ। *ਏਥੋਂ ਸੌ ਸਾਖੀ ਦੀ ੪ਵੀਂ ਸਾਖੀ ਚੱਲੀ। †ਸੌ ਸਾਖੀ ਵਿਚ ਇਸਦੇ ਨਾਲ ਦੂਜੀ ਤੁਕ ਬੀ ਹੈ:—ਬੁਢੇ ਨਰਨਾਰੀ ਜੁਵਤਿ ਦਾਏ ਅਸੁਰ ਕੁਵਾਰਿ।

ਬੇਮੁਖ ਹੁਇ ਸੰਗਤਿ ਮਰਹਿ ਤਜਿ ਪ੍ਰਾਨ ਸਿਧਾਏ। ਮਮ ਸਿੱਖਨ ਕੇ ਧਾਮ ਮਹਿੰ ਪੁਨ ਉਪਜਹਿ ਜਾਏ। ਮੋ ਸੰਗ ਘਾਲੀ ਘਾਲ ਕੁਛ ਤਿਸ ਕੋ ਫਲ ਪੈਹੈਂ। ਛਿਤਪਤਿ ਹੁਇ ਤੁਮ ਤਾਰ ਸਭਿ[1] ਕੋ ਚਾਕਰ ਹ੍ਵੈ ਹੈਂ ॥੧੩॥ ਸ੍ਰੁਤਿ ਬਨਿਤਾ ਪਰਵਾਰ ਜੁਤਿ ਜਿਮ ਜਾਲ ਬਿਸਾਲੇ। ਫਸੇ ਮੀਨ ਕੀ ਰੀਤਿ ਨਿਤ ਨਿਕਸੈਂ ਨ ਦੁਖਾਲੇ। ਸੰਕਟ ਪਹੁੰਚੈ ਆਨ ਤਬਿ ਕਛੁ ਹ੍ਵੈ ਨ ਉਪਾਯ।ਤਬਿ ਜਾਨਹਿੰਗੀ ਸਚ ਭਯੋ ਗੁਰ ਕੋ ਫੁਰਮਾਯਾ ॥ ੧੪ ॥ ਸੁਨਿ ਸ਼ੁਨਾਕਸਿੰਘ ! ਪ੍ਰਥਮ ਕੋ ਜਿਮ ਭਯੋ ਬ੍ਰਿਤੰਤਾ[2]।ਸੈਘਰ ਭੈਰਵ ਜਬਿ ਰਚਸੋ ਦੇਵੀਬਲਵੰਤਾ। ਮਰੇ ਕਰੋਰਹੁੰ ਹੋਰਿ ਕਰਿ ਭਾਜੇ ਧਰਿ ਤ੍ਰਾਸਾ। ਅਸੁਰ ਬਚੇ ਕੇਤਿਕ ਤਬੈ ਕਿਯ ਬਾਸ ਅਵਾਸਾ॥੧੫॥* ਭ੍ਰਿਗੁ ਬੰਸ ਮਹਿੰ ਭਾਰਗਵ ਮੌਡੀ[3] ਤਿਸ ਨਾਮੂ। ਹਾਰੇ ਅਸੁਰ ਨਿਹਾਰਿਕੈ ਗਮਨਜੋ ਤਿਨ ਧਾਮੂ[4]।ਗੁਰੁ ਹੁਤੋ ਰੱਖਸਾ ਕਰਤਿ ਤਪ ਕੋ ਬਲ ਭਾਰੇ।ਮਹਾਂ ਸ਼ਕਤ ਕੋ ਧਰਤਿ[5] ਜੋ ਬਾਂਛਤ–ਸੁਖਧਾਰੇ–॥੧੬॥ ਕਰਿ ਇਕੱਤ੍ਰ ਸਿਖ ਆਪਨੇ ਭਾਖਸੋ ਧ੍ਰਿਤ ਹੋਤਾ।-ਤ੍ਰਾਸ ਨ ਕਰੀਐ ਰਿਦੈ ਮਹਿੰ ਲਖਿ ਲੁਟੇ ਨਿਕੇਤਾ[6]। ਮੈਂ ਸਹਾਇਤਾ ਬਹੁ ਕਰੌਂ ਸੁਧਰੈ ਸਭਿ ਕਾਜੂ। ਤਪ ਕੋ ਤਪੌਂ ਬਿਸਾਲ, ਮੈਂ ਰਾਖੌ ਤੁਮ ਰਾਜੂ*॥੧੭॥ ਸਭਿ ਮੇਰੇ ਜਜਮਾਨ ਹਹੁ ਰਣ ਭਾ ਅਪਮਾਨਾ[7]।ਸਹਿ ਨ ਸਕੌਂ ਮਨ ਆਪਨੇ ਤੁਮ ਕੋ ਦੁਖ ਨਾਨਾ।

---

[1]ਸਭਛੋਟੇ ਵੱਡੇ ਰਾਜੇ ਹੋਣਗੇ। [2]ਸੁਨ ਹੇ ਸ਼ੁਨਾਕ ਸਿੰਘ ਪਹਿਲੋਂ ਦਾ ਜਿਵੇਂ ਬਿਰਤੰਤ ਹੋਚੁੱਕਾ ਹੈ। [3]ਮੌਡੀ ਉਹਨਾਂ ਦੇ ਘਰ ਗਿਆ। ਪਰ ਸੋ ਸਾਖੀ ਮੂਜਬ ਅਸੁਰ ਉਸ ਦੇ ਘਰ ਗਏ। [4]ਮਹਾਂ ਸ਼ਕਤ ਜੋ ਧਾਰਦਾ ਸੀ। [5]ਘਰ ਲੁਟੇ ਜਾਣਕੇ। [6]ਜੰਗ ਵਿਚ ਤੁਹਾਡਾ ਅਨਾਦਰ ਹੋਇਆ ਹੈ।

*ਇਨ੍ਹਾਂ ਦੋਂਹ ਤਿੰਨਾਂ ਸਤਰਾਂ ਦਾ ਅਰਥ ਸੋ ਸਾਖੀ ਤੋਂ ਸਪਸ਼ਟ ਹੁੰਦਾ ਹੈ, ਕਵਿ ਜੀ ਦੀ ਰਚਨਾਂ ਤੋਂ ਟਪਲਾ ਲਗ ਜਾਂਦਾ ਹੈ। ਸੋ ਸਾਖੀ ਦਾ ਪਾਠ ਹੈ:–'ਭਾਗ ਕੇ ਅਸੁਰਾਂ ਜਾਇ ਕਹਿਆ। ਭਾਰਗਵ ਮੌਡੀ ਥਾ ਗੁਰੂ ਅਸੁਰਾਂ ਕਾ। ਉਨ ਕਹਿਆ ਡਰੋ ਨਹੀਂ ਤਪ ਕਰ ਰਾਜ ਰੱਖ ਦਿਖਾਵਾਂਗਾ'। ਇਸ ਦਾ ਭਾਵ ਇਹ ਹੈ ਕਿ ਦੈਂਤ ਨੱਸਕੇ ਆਪਣੇ ਗੁਰੂ ਪਾਸ ਗਏ ਉਹਨਾਂ ਦਾ ਗੁਰੂ ਭ੍ਰਿਗੂ ਦਾ ਲੜਕਾ (ਸ਼ੁਕ੍ਰਾਚਾਰਯ ਸੀ ਉਸ ਨੇ ਕਿਹਾ ਡਰੋ ਨਾ ਮੈਂ ਤਪ ਕਰਕੇ ਰਾਜ ਬਚਾ ਦਿਆਂਗਾ। [ਕਵਿ ਜੀ ਨੇ ਮੌਡੀ ਉਸ ਦਾ ਨਾਮ ਦਿਤਾ ਹੈ, ਮੌਡੀ ਦਾ ਅਰਥ ਹੈ ਮੁੰਡਾ, ਪੁੱਤ੍ਰ, ਇਹ ਨਾਮ ਨਹੀਂ ਹੈ। ਭ੍ਰਿਗੂ ਨਾਮ ਇਕ ਰਿਸ਼ੀ ਦਾ ਹੈ ਜੋ ਸੱਤ ਰਿਖੀਆਂ ਵਿਚੋਂ ਸੀ ਵਿਸ਼ਨੂੰ ਦੀ ਛਾਤੀ ਵਿਚ ਲੱਤ ਇਸੇ ਨੇ ਮਾਰੀ ਸੀ, ਪਰਸਰਾਮ ਇਸੇ ਦਾ ਵੰਸ਼ਜ ਸੀ, ਸੰਸਾਰ ਦੀ ਰਚਨਾ ਬੀ ਇਸੇ ਤੋਂ ਮੰਨਦੇ ਹਨ। ਇਸ ਦੀ ਉਤਪਤੀ ਬ੍ਰਹਮਾਂ ਤੋਂ ਮੰਨਦੇ ਹਨ ਜਿਸ ਦਾ ਪਾਤ ਹੋਇਆ ਬੀਰਜ ਸੂਰਜ ਨੇ ਅਗਨੀ ਵਿਚ ਪਾਇਆ ਉਸ ਅਗਨੀ ਵਿਚੋਂ ਭ੍ਰਿਗੂ ਜਨਮਿਆਂ ਸੀ। ਇਸ ਦਾ ਪੁੱਤ੍ਰ ਸ਼ੁਕ੍ਰ ਸੀ ਜੋ ਦੈਂਤਾਂ ਦਾ ਗੁਰੂ ਹੋਇਆ। ਇਸ ਕਰਕੇ ਭ੍ਰਿਗੂ ਤੇ ਭਾਰਗਵ ਪਦ ਸ਼ੁਕ੍ਰ ਵਾਸਤੇ ਬੀ ਵਰਤਦੇ ਹਨ]।

ਔਸ਼ੁਰਜ ਸਰਬ ਪੁਕਾਰ ਕੋ ਪੂਰਬ ਸਮ ਹੋਵੈ। ਲੈ ਹੌ ਅਵਨੀ ਰਾਜ ਕੋ ਮਮ ਤਪ ਰਿਪੁ ਖੋਵੈ[1]-॥ ੧੯॥ ਇਮ ਦ੍ਰਿੜ ਧੀਰਜ ਸਰਬ ਬਿਧਿ ਤਪੁ ਕੀਨਿ ਬਿਲੰਦਾ। ਅਨਿਕ ਕਸ਼ਟ ਤਨ ਪਰ ਸਹੇ ਬ੍ਰਤ ਆਦਿ ਅਮੰਦਾ[2]।ਚਿਰੰਕਾਲ ਬੀਤਨੋ ਜਬੈ ਭਾ ਦ੍ਵਾਪੁਰ ਅੰਤਾ। ਤਪ ਕੋ ਤਜਾਗਤਿ ਬਲ ਦਯੋ ਜੇ ਅਸੁਰ ਅਨੰਤਾ[3]॥੧੯॥ਤਿਸ ਕੋ ਤਪ ਕੋ ਬਲ ਧਰਨੋ ਲੀਨਸਿ ਤਬਿ ਰਾਜੂ[4]।ਤੁਰਜ[5] ਸੈਗ੍ਰਸਾ ਅਸੁਰ ਭੇ ਬਡ ਬਧਨੋ ਸਮਾਜੂ। ਧਰਮ ਕਰਮ ਕੋ ਪਰਬ੍ਰਤੋ ਜਗ ਆਦਿ ਸੰਭਾਰੇ। ਕਰਹਿੰ ਹਮਨ ਕੋ ਅਨਿਕ ਬਿਧਿ ਘ੍ਰਿਤ ਆਦਿਕ ਡਾਰੇ॥ ੨੦॥ ਖੁਸਨੋ ਸੁਰਨਿ ਕੋ ਧਰਮ ਜਬਿ ਤਪ ਮਖ ਤੇ ਆਦੂ। ਭਏ ਨਿਰਾਸੀ ਸੋਚਿ ਬਸਿ ਮਿਲ ਕਰੈਂ ਬਿਖਾਦੂ।ਕੋ ਉਪਾਵ ਪਾਯੋ ਨਹੀਂ ਝੁਰਤਿ ਸਮੁਦਾਏ। ਕਮਲਾਸਨ[6] ਕੇ ਪਾਸ ਕੋ ਸਭਿ ਸ਼ਰਨ ਸਿਧਾਏ॥ ੨੧॥ ਕਸ਼ਟ ਨਿਵੇਦਨ ਕੋ ਕਰਨੋ ਬਹੁ ਬਿਨਤਿ ਉਚਾਰੀ।-ਧਰਮ ਸੰਭਾਰਨੋ ਅਸੁਰ ਗਨ ਕੀਜਹਿ ਰਖਵਾਰੀ।ਨਮ ਨਮੋ ਹੇ ਚਤੁਰਮੁਖ,ਧਾਤਾ,ਕਰਤਾਰਾ[7]। ਨਮੋ ਨਮੋ ਸਮਰਥ ਹੋ ਕੀਜਹਿ ਉਪਚਾਰਾ-॥ ੨੨॥ ਸੁਨਿ ਬਿਨਤੀ ਸਭਿ ਸੁਰਨ ਕੀ ਉਰ ਦ੍ਰੁਹਣ[8] ਬਿਚਾਰਾ।-ਤਪ ਮੌਡੀ ਕੇ ਅਧਿਕ ਤੇ ਹੌਯਸਿ ਬਲ ਭਾਰਾ-। -ਸੁਨਹੁ ਦੇਵਤਾ ਮਮ ਗਿਰਾ ਸਭਿ ਬਿਸ਼ਨੁ ਅਰਾਧੋ।ਪ੍ਰਭੁ ਬਿਨੁ ਨਹਿੰ ਉਪਚਾਰ ਹੈ ਜਿਨ ਬੁੱਧਿ ਅਗਾਧੋ॥੨੩॥ ਚਲਹੁ ਸ਼ਰਨਿ ਤਿਨ ਕੀ ਸਕਲ ਮੈਂ ਤੁਮਰੇ ਸਾਥਾ-। ਇਮ ਕਹਿ ਕੀਨਿ ਅਰਾਧਨਾ-ਹੇ ਪ੍ਰਭੁ ਜਗਨਾਥਾ! ਰੱਛ ਰੱਛ ਸ਼ਰਨਾਗਤੀ ਇਹੁ ਬਿਰਦ ਤੁਮਾਰਾ। ਸਕਲ ਜਗਤ ਕੇ ਸਦ ਧਨੀ ਕਰਤਾਰ ਉਦਾਰਾ॥੨੪॥ ਅਸੁਰਨਿ ਤੇ ਉਪਚਾਰ ਕਰਿ ਸ਼ੁਭ ਕਰਮ ਛੁਟਾਵਹੁ।ਨਤੁ ਥਿਰ ਹੈ ਕਰਿ ਧਰਮ ਕੋ ਬਿਧਿ ਕਵਨਿ ਹਰਾਵਹੁ[9]-।ਇੱਤਯਾਦਿਕ ਬ੍ਰਹਮਾਦਿ ਸੁਰ ਬਹੁ ਬਿਨੈ ਬਖਾਨੀ। ਰੀਝੇ ਕਸ਼ਟ ਨਿਕੰਦ ਭੇ ਭਾਖੀ ਨਭ ਬਾਨੀ[10] ॥੨੫॥-ਮਤਿ ਚਿੰਤਾ ਉਰ ਮਹਿੰ ਕਰਹੁ ਠਾਨਹੁ ਉਪਚਾਰਾ। ਜਿਸ ਤੇ ਅਸੁਰ ਬਿਨਾਸ਼ ਹੁਇਂ ਹਿਤ ਕਰੌਂ ਤੁਮਾਰਾ-। ਸੁਨਿ ਨਭ ਬਾਨੀ

[1]ਮੇਰਾ ਤਪ ਵੈਰੀਆਂ ਨੂੰ ਨਾਸ਼ ਕਰੇਗਾ। [2]ਇਕ ਰਸ। [3]ਬਿਅੰਤ ਅਸੁਰਾਂ ਨੂੰ ਬਲ ਦਿਤਾ। [4](ਦੈਂਤਾਂ ਨੇ) ਰਾਜ ਲਿਆ ਤਦ। [5]ਫਰੇਦੂੰ ਪਾਤਸ਼ਾਹ ਦੇ ਬੜੇ ਬੇਟੇ ਦਾ ਨਾਮ ਜਿਸ ਦੇ ਨਾਮ ਪਰ 'ਤੁਰਾਨ' ਦੀ ਵਲਾਇਤ ਬਣੀ। ਈਰਾਨ ਦੇਸ਼ ਦੇ ਉਤਰ ਨੂੰ ਆਕਸਸ ਨਦੀ ਤੋਂ ਪਾਰਲਾ ਦੇਸ਼ ਤੂਰਾਨ ਹੈ। ਈਰਾਨ ਤੂਰਾਨ ਮੁਹਾਵਰੇ ਵਿਚ ਕੱਠਾ ਬੋਲਦੇ ਹਨ। [6]ਬ੍ਰਹਮਾ। [7]ਬ੍ਰਹਮਾ ਦੇ ਨਾਮ ਹਨ ਤਿੰਨੇ। [8]ਬ੍ਰਹਮਾਂ ਨ। [9]ਨਹੀਂ ਤਾਂ (ਰਾਖਸ਼) ਧਰਮ ਵਿਚ ਇਸਥਿਤ ਹੋਣਗੇ ਉਹਨਾਂ ਨੂੰ ਕਿਸ ਤਰ੍ਹਾਂ ਹਰਾਵਾਂਗੇ। [10]ਆਕਾਸ਼ ਬਾਣੀ।

ਕਿਧ ਨਮੋਂ ਹਰਖੇ ਸਮੁਦਾਯਾ। ਗਏ ਸਦਨ ਸਭਿ ਆਪਣੇ ਚਿਤਵਤਿ ਹਰਿ ਮਾਯਾ[੧] ॥ ੨੬ ॥ ਬੀਤਨੋ ਕੇਤਿਕ ਸਮੋਂ ਜਬਿ ਧਾਰਨੋ ਅਵਤਾਰਾ। ਮੂਰਤਿ ਮਹਾਂ ਪਵਿੱਤ੍ਰ ਬਰ ਬੁਧਿ ਜਾਂਹਿ ਉਦਾਰਾ। ਭੁਖ ਬੇਦ ਤੇ ਬਾਹਰਾ ਮਿਲਿ ਅਸੁਰਨਿ ਸੰਗਾ। ਜੱਗ ਕਰਮ ਅਰੁ ਬੇਦ ਕੋ ਨਿੰਦਤਿ ਸਰਬੰਗਾ ॥੨੭॥ਦਰਸ਼ਨ ਦੀਨਸਿ ਸਭਿਨਿ ਕੋ ਕਹਿ ਬਚ ਰਮਨੀਕਾ। ਮੋਹਨ ਕਰਿ ਲੀਨੇ ਸਕਲ ਟਿਕ ਨਿਸ਼ਚਾ ਜੀ ਕਾ। ਬਸੀ ਭਏ ਸਭਿ ਹੀ ਤਬੈ ਜਿਮ ਕਹੈ ਕਹਾਵੈ।ਬਿੱਦ੍ਯਾ ਬਿਖੇ ਬਿਸ਼ਾਰਦਾ[੨] ਨਿਤ ਮਤਿ ਉਪਜਾਵੈ ॥੨੮॥ ਚਲੈਂ ਸਕਲ ਤਿਸ ਕਹੇ ਮਹਿੰ ਸਭਿ ਧਰਮ ਛੁਟਾਯੋ। ਨਿੰਦਤ ਕਰਿ ਮਤ ਬੇਦ ਕੋ ਮਤ ਨਯੋ ਉਪਾਯੋ। ਭਯੋ ਧਰਮ ਕੋ ਹੀਨ ਬਲ, ਕਰਿਬੇ[੩] ਜਬਿ ਛੋਰਾ। ਸਰਬ ਦੇਵਤਾ ਦੇਖਿ ਕਰਿ ਗਰਜੇ ਇਨ ਓਰਾ ॥ ੨੯ ॥ ਕਰਨੋ ਜੁੱਧ ਕੂੱਧਤਿ ਅਧਿਕ ਕਰਿ ਨਿਬਲ ਸੰਘਾਰੇ। ਭਾਗਨੋ ਤਿਨ ਕੋ ਗੁਰੂ ਤਬਿ ਜਿਹੋ ਤਪ ਬਲ ਭਾਰੇ।ਦੁਰਬੇ ਕੋ[੪] ਬਹੁ ਬਲ ਫਿਰਨੋ ਨਹਿੰ ਪਾਯਹੁ ਬਾਸਾ। ਤ੍ਰਿਯਾ ਰਾਜ ਜਿਸ ਦੇਸ਼ ਮਹਿੰ ਪਹੁੰਚਨੋ ਧਰਿ ਆਸਾ ॥੩੦॥ ਪੁਰਖਾ[੫] ਤਹਿ ਦਰਲਭ ਹੁਤੋ ਚਹਿ ਭੋਗਨਿ ਹੇਤਾ। ਦੋ ਰਾਣੀ ਤ੍ਰਿਯ ਤਿਨਹੁੰ ਮਹਿੰ ਰਖਿ ਲਿਯੋ ਨਿਕੇਤਾ। ਦੋਨਹੁੰ ਸੰਗ ਅਨੰਗ[੬] ਤੇ ਬਹੁ ਭੋਗ ਕਮਾਯੋ। ਗਰਭ ਧਰਨੋ ਦੋਨਹੁੰ ਤਬੈ ਬ੍ਰਿੱਧਤਿ ਮਨ ਭਾਯੋ॥੩੧॥ਤਜਿ ਕਰਿ ਲਾਗਨੋ ਚਲਨ ਕੋ ਔਰ ਕਿਤ ਦੇਸ਼ਾ। ਦੋਨਹੁੰ ਲਾਗੀ ਬੂਝਿਬੇ ਕਰੀਐ ਉਪਦੇਸ਼ਾ। 'ਬਾਲਕ ਜਨਮੇ ਗਰਭ ਤੇ ਕਿਮ ਹੁਇ ਪ੍ਰਤਿਪਾਰੇ।ਧਰਹਿੰ ਕੌਨ ਇਨ ਨਾਮ ਕੋ ਸੋ ਕਰਹੁ ਉਚਾਰੇ॥੩੨॥ ਜਿਸ ਥਲ ਤੇਰੋ ਦੇਸ਼ ਹੁਇ ਜਹਿੰ ਚਾਲਨਿ ਚਾਹਾ। ਹਮ ਕੋ ਅਰੁ ਨਿਜ ਸੁਤਨ ਕੋ ਦਿਖਰਾਵਹੁ ਤਾਹਾ[੭]। ਸੁਨਿ ਕਰਿ ਬ੍ਰਹਮਣ ਅਸੁਰ ਗੁਰ, ਬੋਲਨੋ ਅਭਿਰਾਮੂ।–ਰਿਖ ਈਸ਼ੁਰ ਤੇ ਹੋਇ ਹੈ ਈਸਾ ਇਸ ਨਾਮੂ ॥ ੩੩ ॥ ਮੁਸੇ ਹੋਏ[੮] ਕਾ ਬੀਜ ਜੋ ਮੂਸਾ ਹੁਇ ਨਾਮਾ। ਇਨ ਦੋਨਹੁੰ ਕੋ ਸ਼ਕਤਿ ਸਭਿ ਦੀਨਸਿ ਸੁਖਧਾਮਾ। ਮਨੁਰਾਜਾ ਕੋ ਦੇਸ਼[੯] ਬਰ ਸੋ ਅਹੈ ਹਮਾਰਾ। ਇਨ ਕੀ ਸੰਤਤਿ[੧੦] ਵਧੈਗੀ ਬੁਧਿਵੰਤ ਉਦਾਰਾ ॥ ੩੪ ॥ ਧਰਹਿੰ ਓਜ ਕਰਿ ਬਿਜੈ ਕੋ

---

[੧]ਮਇਆ=ਪਰਮੇਸ਼ੁਰ ਦੀ ਕ੍ਰਿਪਾ। [੨]ਚਤੁਰ। [੩](ਧਰਮ) ਕਰਨਾ। [੪]ਲੁਕਣ ਲਈ। [੫]ਮਾਨੁੱਖ। [੬]ਕਾਮ। [੭]ਲੁਟੇ ਹੋਏ ਦਾ (ਸ਼ੁਕਰ ਦਾ ਆਪਣੇ ਵਲ ਇਸ਼ਾਰਾ ਹੈ ਕਿਉਂਕਿ ਰਾਜ ਖੁਹਾ ਕੇ ਆਯਾ ਹੈ) [ਮੁਸਨਾ=ਖੋਹ ਜਾਣਾ]। [੮]ਹਿੰਦੁਸਤਾਨ ਤੋਂ ਮੁਰਾਦ ਹੈ। [੯]ਭਾਵ ਮੂਸੇ ਤੇ ਈਸੇ ਦੀ।

ਪਹੁੰਚੈਂ ਤਿਸੁ ਦੇਸ਼ਾਭੋਗਹਿਂ ਨਰ ਕੀ ਆਰਬਲ ਦਲ ਸੰਚਿ ਵਿਸ਼ੇਸ਼ਾ[1]।[2]ਫਿਰ ਕਰਿ ਆਵਨ ਤੇ ਇਨਹੁ ਜਗ ਮੈਂ ਬਿਦਤੈ ਹੈ। ਨਾਮ ਫਿਰੈਂਗੀ ਫਰਾਸੀਸੁ ਸਭਿ ਮਹਿਂ ਕਹਿਵੈ ਹੈਂ[2]* ॥ ੩੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਗੁਰ ਭਵਿੱਖਤ ਕਹਿਨ' ਪ੍ਰਸੰਗ ਬਰਨਨੰ ਨਾਮ ਖਸ਼ਟ ਤ੍ਰਿੰਸਤੀ ਅੰਸੂ ॥ ੩੬ ॥

੩੭. [ਭਵਿੱਖਤ ਵਾਕ]।

ਦੋਹਰਾ ॥ †"ਬੀਤਹਿ ਪੰਜ ਹਜ਼ਾਰ ਕਲਿ ਤਬਿ ਲਗਿ ਸੰਖਨਾ ਜਾਨਿ[3]। ਸੁਨਿ ਸ਼ੁਨਾਕ ਸਿੰਘ ਬਾਰਤਾ ਬਿਦਤਹਿ ਸਕਲ ਜਹਾਨ[4]" ॥ ੧ ॥ ਨਿਸ਼ਾਨੀ ਛੰਦ ॥ ਇਤਨੇ ਬਿਖੈ ਸੁਭਾਉ ਮ੍ਰਿਦੁ ਪਿਖਿ ਕਰਿ ਸਭਿ ਆਏ। ਸੁਨਹਿਂ ਜਥਾ ਸਤਿਗੁਰ ਕਹਹਿਂ ਸਗਰੇ ਬਿਸਮਾਏ। 'ਮਹਾਰਾਜ ਕਿਮ ਹੋਇ ਹੈ ਜਬਿ ਆਇ ਫਿਰੈਂਗੀ? ਪੰਥ ਤੁਮਾਰਾ ਖਾਲਸਾ ਕਿਮ ਹੁਇ ਸੁਖ ਸੈਂਗੀ? ॥੨॥ ਕਿਮ ਇਨ ਠਹਿਰਹਿ ਰਾਜ ਤਬਿ ਜਬਿ ਤਿਨ ਦਲ ਆਵੈ? ਕੈਸੇ ਹੋਇ ਬ੍ਯੁਤੰਤ ਸਭਿ?' ਸੁਨਿ ਗੁਰੂ ਬਤਾਵੈਂ। 'ਮੋਨਿ ਫਿਰੈਂਗੀ[5] ਆਇ ਹੈ ਦਲ ਜੋਰ ਘਨੇਰੇ[6]। ਸਿੰਘ ਗੁਰਿੰਡ ਸੁ ਸੈਨ ਬਲਿ[7] ਹੁਇ ਹੈ ਬਹੁ ਤੇਰੇ ॥ ੩ ॥ ਮਹਿਪਾਲਕ ਦੁਹਿ ਦਿਸ਼ਿਨਿ ਕੇ ਮਿਲਿ ਹੈਂ ਤਿਸ ਬਾਰੀ। ਹੁਵੈ ਬਖੇਰਾ ਪਰਸਪਰ ਐਸੇ ਇੱਛ ਧਾਰੀ। ਕਬਹੁ ਸਬਲ ਮਮ ਖਾਲਸਾ ਹ੍ਵੈ ਨਿਬਲ ਫਿਰੈਂਗੀ। ਕਬਹੁ ਨਿਬਲ ਮਮ ਪੰਥ ਹ੍ਵੈ ਸੋ ਸਬਲ ਕੁਮੈਂਚੀ[8] ॥ ੪ ॥ ਚੌਪਈ ॥ ਰਹੈ ਖਾਲਸਾ ਜਬਿ ਲਗ

---

[1]ਪੁਰਸ਼ ਦੀ ਉਮਰ ਭਾਵ ਸੌ ਸਾਲ ਤਕ ਰਾਜ ਕਰਨਗੇ ਫੌਜ ਜੋੜ ਕੇ। [2]ਫਿਰ ਕਰਕੇ ਜਗਤ ਵਿਚ ਆਵਨ ਤੇ ਏਹ ਸਭਨਾਂ ਵਿਚ (ਫਿਰ+ਅੰਗੀ, ਫਿਰਾ+ਸੀਸ) ਫਿਰੈਂਗੀ ਤੇ ਫਿਰਾਸੀਸ ਕਹਾਉਣਗੇ। ਸੋ ਸਾਖੀ ਦਾ ਪਾਠ ਹੈ:—ਫਿਰ ਕਰ ਆਏ ਥੇ ਤਾਂ ਫਿਰੈਂਗੀ ਫਰਾਂਸੀਸ ਕਹਾਵੇਂਗੇ। [3]ਕਲਜੁਗ ਦਾ ਪੰਜ ਹਜ਼ਾਰ ਵਰ੍ਹਾ ਜਦ ਤਕ ਬੀਤੇਗਾ ਤਦ ਤਕ ਦੀ ਇਹ ਗਿਣਤੀ ਜਾਨੋ। [4]ਜੋ ਪ੍ਰਗਟ ਹੋਣੀ ਹੈ ਸਾਰੇ ਜਹਾਨ ਵਿਚ। [5]ਯੂਰਪ ਦੇ ਅੰਗਰੇਜ਼। [ਮੋਨ ਤੋਂ ਭਾਵ ਅੰਗ੍ਰੇਜ਼ ਲੋਂਦੇ ਹਨ]। [6]ਬਹੁਤ ਫੌਜਾਂ ਜੋੜਕੇ। [7]ਗੁਰਾਂ ਦੇ ਸਿੰਘਾਂ ਦੀ ਸੈਨਾਂ ਬੜੀ ਬਲੀ ਹੈ [ਗੁਰਿੰਡ=ਗੁਰੂਆਂ ਦੇ]। [8]ਖੋਟੇ ਢੰਗ ਵਾਲੇ (ਫਿਰੈਂਗੀ)।

*ਫਿਰੈਂਗੀ ਫਰਾਂਸੀਸੀ ਨਾ ਈਸਾ ਦੀ ਉਲਾਦ ਹਨ ਨਾ ਮੂਸਾ ਦੀ। ਈਸਾ ਜੀ ਤਾਂ ਕੰਵਾਰੇ ਹੀ ਰਹੇ ਸਨ। ਈਸਾ ਮੂਸਾ ਦੋਵੇਂ ਏਸ਼ੀਆਈ ਸਨ, ਕਿਨਆਨ ਦੇਸ਼ ਦੇ ਰਹਿਣ ਵਾਲੇ ਅਤੇ ਦੋਵੇਂ ਇਕ ਸਮੇਂ ਵੀ ਨਹੀਂ ਹੋਏ। ਅੰਗਰੇਜ਼ ਫਰਾਂਸੀਸ ਆਦਿਕ ਯੂਰਪ ਦੇ ਰਹਿਣ ਵਾਲੇ ਹਨ। ਫਰਾਂਸ ਯੂਰਪ ਦਾ ਇਕ ਦੇਸ਼ ਹੈ ਤੇ 'ਫਰੈਂਗ' ਲਫਜ਼ ਫਾਰਸੀ, ਪੰਜਾਬੀ ਤੇ ਹਿੰਦੀ ਵਿਚ ਅਕਸਰ ਯੂਰਪ ਦੇ ਅਰਥਾਂ ਵਿਚ ਵਰਤਿਆ ਹੈ। ਈਸਾ ਮੂਸਾ ਦੀ ਇਹ ਉਤਪਤੀ ਤੇ ਉਸ ਤੋਂ ਫ਼ਰੈਂਗੀਆਂ ਆਦਿਕਾਂ ਦੀ ਉਤਪਤੀ ਸੋ ਸਾਖੀ ਦੇ ਆਖੇਪਕਾਰਾਂ ਦੀਆਂ ਮਨੋਕਤੀਆਂ ਹਨ, ਇਨ੍ਹਾਂ ਦਾ ਇਤਿਹਾਸਕ ਮੂਲ ਕੁਛ ਨਹੀਂ ਹੈ। †ਸੋ ਸਾਖੀ ਦੀ ਇਹ ਹੁਣ ੧੫ਵੀਂ ਸਾਖੀ ਚੱਲੀ ਹੈ।

ਨਮਾਰੋ[1]। ਤਬਿ ਲਗਿ ਤੇਜ ਦਿਖੋ ਮੁਹਿਸਾਰੋ।ਬੰਧੇ ਜਾਹਿੰ ਮੋਹ ਕੀ ਫਾਸ। ਸੁਤ ਬਨਿਤਾਦਿਕ ਬਾਸ ਅਵਾਸ॥੫॥ਗਊਅਨਿ ਹਾਂਕਹਿੰ[2] ਰਿਸ਼ਵਤ ਲੇਈ। ਇੱਤਯਾਦਿਕ ਕਰਮਨਿ ਬਸਿ ਤੇਈ। ਧੀਅ ਭੈਣ ਕਾ ਪੈਸਾ ਖਾਵੈਂ। ਬੈਠਿ ਦੁਲੀਚੇ ਨਮਾਉਂ ਕਮਾਵੈਂ[3]॥੬॥ ਵਾਚਹਿੰ ਬੇਦ ਗਿਰਾ ਗੁਰ ਛੋਡਹਿੰ[4]। ਬਿੱਪ੍ਰ ਧਰਮ ਕਰਿ ਜੀਵਹਿੰ ਮੋਡਹਿੰ[5]। ਨਾਰ ਮਲੇਛੀ ਘਰ ਮਹਿੰ ਆਨੈਂ। ਬੇਸਵਾ ਰਮਣ ਨ ਕਬਹਿ ਖਿਸਾਨੈਂ[6]॥੭॥ਖੋਜੈਂ ਪੀਰ,ਰਹੈਂ ਗੁਰ ਦੂਰ[7]।ਨਾਰੀ ਨਮਾਉਂ ਕਰੈਂ ਕੁਰਪੂਰ[8]।ਸਿੱਖਣੀਆਂ ਗਣ ਭ੍ਰੁੱਤਜੁਨ ਚਾਹੈਂ*।ਨ੍ਰਿਪ ਨਾਰੀ ਸੋ ਨੇਕੁ-ਨ ਰਾਹੈਂ[10]†॥੮॥ਪ੍ਰਥਮ ਫਿਰੰਗੀ ਲੁਦਪੁਰ[11] ਆਵੈ। ਭੋਰੀ ਰਾਜ ਤੇਜ ਬਧਿ

---

[1](ਕੁਟੰਬ ਆਦਿ ਤੋਂ) ਨਿਆਰਾ ਰਹੇਗਾ। (ਅ) (ਹਿੰਦੂ ਤੁਰਕਾਂ ਤੋਂ) ਨਿਆਰਾ ਰਹੇਗਾ। [2]ਭਾਵ, ਸ਼ਸਤ੍ਰ ਛੱਡਕੇ ਗਊਆਂ ਚਾਰਨ ਲਗ ਪੈਣਗੇ।ਸੋ ਸਾਖੀ ਦਾ ਪਾਠ ਹੈ:—ਗਾਇਨ ਹਾਂਕਤ ਗੁਜਕਲ ਧੀਏ। ਇਸ ਦਾ ਇਉਂ ਬੀ ਅਰਥ ਕਰਦੇ ਹਨ. (ਗੁਜਕਲ=) ਗੁਜਰ ਜਿਵੇਂ ਗਊਆਂ (ਪੈਸੇ ਲੈਕੇ) ਹੱਕ ਦੇਂਦੇ ਹਨ ਤਿਵੇਂ (ਪੈਸਾ ਲੈਕੇ) ਧੀਆਂ ਦੇ ਦੇਣਗੇ। [3]ਦੁਲੀਚੇ ਤੋਂ ਮੁਰਾਦ ਐਸ਼ ਇਸ਼ਰਤ ਦੇ ਸਾਮਾਨਾਂ ਦੀ ਹੈ। ਪਹਿਲੇ ਸਿਖ ਸਰਦਾਰ ਬੰਦਗੀ ਵਾਲੇ ਤੇ ਸਾਦੇ ਹੁੰਦੇ ਸਨ, ਕਚਹਿਰੀਆਂ ਬੀ ਰੁੱਖਾਂ ਦੀ ਛਾਵੇਂ ਸਫਾਂ ਮੰਜੀਆਂ ਤੇ ਬਹਿਕੇ ਕਰਦੇ ਹੁੰਦੇ ਸਨ। [4]ਵੇਦ ਪੜ੍ਹਨਗੇ ਤੇ ਗੁਰਬਾਣੀ ਛੱਡ ਦੇਣਗੇ। [5]ਬਿੱਪ੍ਰ ਧਰਮ ਧਾਰਕੇ ਉਪਜੀਵਕਾ ਕਰਨਗੇ, ਭਾਵ ਪੂਜਾ ਦਾ ਥਾਨ ਰੋਜ਼ੀ ਬਣਾ-ਉਣਗੇ। (ਅ) ਮੋਵਹਿੰ=ਮੁੰਢ ਦੇ। (ਏ) ਮੋਡਹਿੰ=ਮੁੰਡੇ। [6]ਕਦੇ ਸ਼ਰਮਿੰਦੇ ਨਹੀਂ ਹੋਣਗੇ। [7]ਗੁਰੂ ਤੋਂ ਦੂਰ ਰਹਿਣਗੇ। [8]ਭਾਵ ਨਰ ਨਿਆਉਂ ਨਹੀਂ ਨਾਰੀ ਨਿਆਉਂ ਕਰਨਗੇ, ਅਰਥਾਤ ਡਰ ਡਰ ਕੇ ਕਾਇਰਤਾ ਵਾਲੇ ਨਿਆਉਂ ਕਰਨਗੇ। [9]ਬਹੁਤੀਆਂ ਦਾਸੀਆਂ ਨੂੰ ਸਿੱਖਣੀਆਂ ਬਣਾਉਣਾ ਚਾਹੁਣਗੇ ਭਾਵ, ਏਕਾ ਨਾਰੀ ਜਤੀ ਨਹੀਂ ਰਹਿਣਗੇ ਟਹਿਲਣਾਂ ਨੂੰ ਬੀ ਘਰ ਪਾ ਲੈਣਗੇ। [10](ਨ੍ਰਿਪਨਾਰੀ=) ਰਾਣੀ ਨਾਲ ਨੇਕ ਨਹੀਂ ਰਹਿਣਗੇ, ਭਾਵ ਬਿਵਾਹਤਾ ਰਾਣੀ ਨਾਲ ਇਸਤ੍ਰੀ ਬ੍ਰਤ ਧਰਮ ਨਹੀਂ ਨਿਬਾਹੁਣਗੇ। ਟੂਕ—ਅੰਕ ਪੰਜ ਦੇ ਆਰੰਭ ਤੋਂ ਕਰਤਾ ਕ ਰਕ 'ਖਾਲਸਾ' ਪਦ ਹੈ ਤੇ ਇਥੋਂ ਤਾਈਂ ਉਹੋ ਪਦ ਸਾਰੀਆਂ ਕ੍ਰਿਯਾਵਾਂ ਦਾ ਕਰਤਾ ਕਾਰਕ ਰਿਹਾ ਹੈ; ਇਸ ਗਲ ਨੂੰ ਨਾ ਸਮਝ ਕੇ ਕਈ ਲੋਕ ਹੋਰ ਹੋਰ ਅਰਥ ਕਰਨ ਦਾ ਜਤਨ ਕਰਦੇ ਹਨ ਜਿਨ੍ਹਾਂ ਨਾਲ ਸ਼ੈਣੀ ਬੱਧ ਅਰਥ ਦੀ ਸੰਗਲੀ ਨਹੀਂ ਬੱਝਦੀ। (ਅ) ਭਵਿੱਖਤ ਲੱਭਣ ਵਾਲੇ ਛੇਕੜਲੀ ਤੁਕ ਦਾ ਐਉਂ ਬੀ ਅਰਥ ਕਰਦੇ ਹਨ:—ਰਾਜੇ ਦੀ ਰਾਣੀ (ਭਾਵ ਰਾਣੀ ਜਿੰਦਾਂ ਮੁਨਕਿਨ (ਅੰਗਰੇਜ਼ਾਂ ਨੂੰ) ਮਦਦ ਤੇ ਸੱਦੇਗੀ। [ਰਾਹਨਾ, ਆਰਾਧਨਾ ਦੀ ਪੰਜਾਬੀ ਹੈ]। [11]ਲੁੱਧਿਆਣੇ।

*ਪਾ:—ਭ੍ਰਤਿਆਂ ਨਾ ਚਾਹੈਂ। †ਇਥੇ ਸੋ ਸਾਖੀ ੧੯੦੫ ਵਾਲੀ ਵਿਚ ਦੋ ਚੌਪਈਆਂ ਦਲੀਪ ਸਿੰਘ ਬਾਬਤ ਹਨ, ਕਵਿ ਜੀ ਨੇ ਉਹ ਨਹੀਂ ਦਿਤੀਆਂ। ਜਾਪਦਾ ਹੈ ਕਿ ਕਵਿ ਜੀ ਵਾਲੇ ਨੁਸਖੇ ਵਿਚ ਇਹ ਚੌਪਈਆਂ ਨਹੀਂ ਸਨ, ਮਗਰੋਂ ੧੯੦੫ ਵਾਲੇ ਨੁਸਖਿਆਂ ਵਿਚ ਪਈਆਂ ਹਨ।

ਜਾਵੈ।ਧਨ ਅਰੁ ਸੁੰਦਰ ਤ੍ਰਿਯ ਕੋ ਲੇਵੈਂ[1]।ਤਬਹਿ ਸਿੰਘ ਦੀਰਘ ਦੁਖ ਖੇਵੈ[2]। ੯॥ਅਬਿ ਬੇਮੁਖ ਗੁਰ ਤੇ ਜੋ ਭਏ।ਤਬਿ ਤਿਨ ਕੋ ਸਿਰ ਸੰਕਟ ਪਏ।ਚਿੰਤਾ ਬਧਹਿ ਸਭਿਨਿ ਕੇ ਬੀਚ।ਕਰਹਿੰ ਪੁਕਾਰ–ਗੁਰੂ ਦੇ ਮੀਚ[a]–'॥੧੦॥ *ਪੁਨ ਸਿੰਘਨ ਬੂਝਸੋ 'ਮਹਾਰਾਜ!। ਕਿਮ ਤੁਰਕਨ ਕੋ ਹੋਇ ਕੁਕਾਜ?ਰਾਜਤੇਜ ਪੁਹਮੀ ਮਹਿੰ[b] ਪੂਰਾ।ਕਿਮ ਇਨ ਕੋ ਤਬਿ ਹ੍ਵੈ ਹੈ ਦੂਰਾ?'॥੧੧॥ਸੁਨਿ ਸਤਿ-ਗੁਰ ਤਬਿ ਖੋਲਿ ਸੁਨਾਯੋ । ਜਥਾ ਭਵਿੱਖਤ[c] ਮਹਿੰ ਬਨਿ ਆਯੋ।ਅਕਬਰ ਬ੍ਰਹਮਚਾਰੀਤਨ ਧਾਰਾ[d]।ਧਰਮ ਆਪਨਾ ਖੂਬ ਸਵਾਰਾ॥੧੨॥ਤਿਸ ਕੇ ਜਹਾਂ-ਗੀਰ ਸੁਤ ਹੋਵਾ । ਸ਼ਾਹਿਜਹਾਂ ਪੁਨ ਸਭਿ ਨੇ ਜੋਵਾ । ਆਇ ਵਲਾਇਤ ਤੇ ਤਿਸ ਕੌਨ[e]।ਰਹੇ ਗ਼ੁਲਾਮ ਹੋਇ ਕਰਿ ਮੌਨ[f]॥੧੩॥ਬਹੁਰ ਨੁਰੰਗ ਬੰਦ ਕਰਿ ਆਗੀ†। ਮੀਰਾਂ ਸ਼ਾਹ ਸੇਵ ਮਹਿੰ ਲਾਗੀ।ਸਾਧਨ ਵਸਤੁ ਹਿਯੇ ਮੋ ਜਾਨੀ[g]। ਤਉ ਨ ਛੂਟੀ ਬਾਤ ਪੁਰਾਨੀ[10]॥੧੪॥ ਮਗ ਖ਼ੁਦਾਇ ਕੋ ਲਖਿ ਕਰਿ ਭੂਲਾ। ਲਾਲਚ ਲਗੇ ਰਾਜ ਮਦ ਫੂਲਾ। ਭਾਈ ਮਾਰਾ ਰਾਜ ਨ ਛੋਰਾ[11]।ਦਾਰਾ ਕਾਟਿ ਛਤ੍ਰ ਪਦ ਤੋਰਾ[12]† ॥੧੫॥ ਮਦ ਭਰਿ ਰਾਜ ਕਰਤਿ ਇਕ ਸਾਹੁ[13]‡ । ਹਮ

---

[1]ਲੈਣਗੇ (ਅੰਗਰੇਜ਼ੀ) । (ਅ) ਪਰ ਸੋ ਸਾਖੀ ਦੇ ਪਾਠ ਦਾ ਭਾਵ ਹੋਰ ਹੈ:–ਪਾਠ ਇਉਂ ਹੈ:–ਚਿੰਤਾ ਬਧੀ ਸਗਲ ਕੇ ਬੀਚ । ਸਭੀ ਪੁਕਾਰੈਂ ਸਤਿਗੁਰ ਮੀਚ । ਖੂਬ ਨਾਰ ਧਨ ਉਡ ਉਡ ਲੇਇ। ਤਬੈ ਖਾਲਸਾ ਬਹੁ ਦੁਖ ਹੋਇ । ਅਰਥ:–ਖਾਲਸੇ ਵਿਚ ਚਿੰਤਾ ਵਧੀ, ਸਾਰੇ ਸੋਤ ਮੰਗਦੇ ਹਨ, ਖੂਬਨਾਰ (=ਸਰਦਾਰਾਂ ਦੀਆਂ ਨਾਰੋਆਂ ਦਰਖਾਸਤਾਂ ਦੇ ਦੇਕੇ) ਧਨ ਲੈਣਗੀਆਂ । ਭਾਵੇਹ ਕਿ ਸਰਦਾਰੀਆਂ ਤੇ ਰਾਜ ਜਦ ਫਰੰਗੀ ਜ਼ਬਤ ਕਰਨਗੇ ਤਾਂ ਸਰਦਾਰਨੀਆਂ ਗੁਜ਼ਾਰਿਆਂ ਲਈ ਦਰਖਾਸਤਾਂ ਦੇ ਦੇਕੇ ਧਨ ਲੈਣਗੀਆਂ (ਇਹ ਅਰਥ ਸੋ ਸਾਖੀ ਦਾ ਸੰਪ੍ਰਦਾਈ ਹੈ) । [2]ਸਹਾਰਨਗੇ। [a]ਮੌਤ ਦਿਓ । [b]ਪ੍ਰਿਥਵੀ ਵਿਚ । [c]ਭਵਿੱਖਤ ਪੁਰਾਣ ਜੋ ਸੋ ਸਾਖੀ ਵਿਚ ਸਪਸ਼ਟ ਦੱਸਿਆ ਹੈ । [d](ਕਿਸੇ) ਬ੍ਰਹਮਚਾਰੀ ਨੇ ਅਕਬਰ ਦਾ ਤਨ ਧਾਰਿਆ । ਭਾਵ ਅਕਬਰ ਹੋਕੇ ਜੰਮਿ ਆਂ । [e]ਯੂਰਪ ਤੋਂ ਤਿਸ (ਸ਼ਾਹਜਹਾਨ) ਦੇ ਘਰ ਆਏ । [f]ਫਿਰੰਗੀ । [g]ਜਿਸ (ਨੁਰੰਗੇ) ਨੇ ਸਾਧਣੇ ਜੋਗ ਵਸਤੂ ਰਿਦੇ ਵਿਚ ਜਾਣੀ ਹੋਈ ਸੀ । [10]ਭਾਵ ਰਾਜ ਦੀ ਤ੍ਰਿਸ਼ਨਾ । [11]ਮੁਰਾਦ ਨਾਮੇਂ ਭਰਾ ਜਿਸ ਨੂੰ ਰਾਜ ਦੇਣ ਦਾ ਭਰੋਸਾ ਦੇਕੇ ਔਰੰਗਜੇਬ ਨੇ ਫਤਹ ਹੋ ਜਾਣੇ ਪਰ ਕੈਦ ਕੀਤਾ ਤੇ ਕੈਦ ਵਿਚ ਮਾਰ ਦਿਤਾ । [12](ਦੂਜਾ ਭਰਾ) ਦਾਰਾ ਸ਼ਕੋਹ ਮਾਰਕੇ ਆਪਣੀ ਪਾਤਸ਼ਾਹੀ ਪਦਵੀ ਤੋਰੀ, ਭਾਵ ਜਾਰੀ ਕੀਤੀ [ਛਤ੍ਰ ਪਦ=ਪਾਤਸ਼ਾਹੀ ਪਦਵੀ । ਰਾਜ ਰੁਤਬਾ] । [13]ਇਕ ਰਸ । *ਇਥੇ ਫੇਰ ਦਲੀਪ ਸਿੰਘ ਬਾਬਤ ਇਕ ਚੌਪਈ ਸੋ ਸਾਖੀ ਵਿਚ ਨਵੀਂ ਪਈ ਜਾਪਦੀ ਹੈ ਕਿਉਂਕਿ ਕਵਿ ਜੀ ਇਥੇ ਬੀ ਦਲੀਪ ਸਿੰਘ ਬਾਬਤ ਕੁਛ ਨਹੀਂ ਲਿਖ ਰਹੇ । ‡ਸੋ ਸਾ: ਦਾ ਪਾਠ ਹੈ –ਇਹ ਸਾਹੁ ।

†ਸੋ ਸਾਖੀ ਵਿਚ ਪਾਠ ਹੈ:–'ਤਬਹਿ ਨੁਰੰਗਾ ਬੈਚਕ ਤਿਆਗੀ' । ਇਸ ਤੋਂ ਭਾਵ

[ਅਗਲੀ ਟੂਕ ਵੇਖੋ ਅਗਲੇ ਪੰਨੇ ਦੇ ਹੇਠ]

ਸੋਂ ਵੈਰ ਵਧਹਿ ਸਹਿਜਾਹੂ[1]। ਕਰਹਿ ਜੋਰ ਤੇ ਜਗਤ ਅਨੀਤਿ।ਦੀਨ ਵਧਾਵਨ ਮਹਿੰ ਧਰਿ ਚੀਤ ॥ ੧੬ ॥ ਮੱਕੇ ਹੇਤ ਬੰਦਗੀ ਜਾਹੈ[2]। ਮਾਂਗੈ ਇਹੁ –ਮੁਹਿ ਨੂਰ ਸਲਾਹੈਂ[3]–।ਹੁਈ ਅਵਾਜ਼ ਰਾਤਿ ਕੋ ਤਾਂਹੀ।–ਸ਼ਕਿ ਪਰ ਬਲੀ, ਗੁਰੂ ਪਰ ਨਾਂਹੀ[4]–॥੧੭॥ਇਮ ਸੁਪਨੇ ਮਹਿੰ ਸੁਨਿ ਕਰਿ ਕੂਰ।ਹਿੰਦੂ ਧਰਮ ਕਰਨਿ ਲਗਿਦੂਰ।ਜਿਸ ਕਿਸਤੇ ਅਜ਼ਮਤਿ ਪਤਿਆਵੈ।ਹਮਰੇ ਸੰਗ ਸੰਗ੍ਰਾਮ ਮਚਾਵੈ ॥੧੮॥ ਹਰਿ ਕੀ ਕਰਨੀ ਨਾਂਹਿ ਬਿਚਾਰੀ । ਹਮ ਪਰ ਚਹਯੋ ਕਰਯੋ ਬਲ ਭਾਰੀ । ਗੁਰ ਪਰਸਾਦਿ[5] ਮਜਬ[6] ਜਿਨ ਧਾਰਾ । ਮਾਰਹਿੰਗੋ ਸਭਿ[7] ਜੁੱਧ ਮਝਾਰਾ ॥ ੧੯ ॥ ਤੁਰਕ ਤੇਜ ਜਗ ਹੋਇ ਬਿਨਾਸੀ । ਕਰਹਿੰ ਕਿਰਤ ਕੋ

---

[1]ਸੁਭਾਵਕ ਹੀ ਵੈਰ ਕਰਦਾ ਹੈ। [2]ਜਾਂਦਾ ਹੈ। [3]ਮੇਰੇ ਨੂਰ ਦੀ ਸਾਰੇ ਸਲਾਹੁਤ ਕਰਨ। [4]ਪਰ ਗੁਰਾਂ ਉੱਪਰ ਨਹੀਂ । [5]ਗੁਰਾਂ ਦੀ ਕਿਰਪਾ ਨਾਲ । [6]ਭਾਵ ਖਾਲਸਾ ਪੰਥ । [7](ਭਾਵ ਓਹ ਪੰਥ) ਮਾਰੇਗਾ ਸਾਰੇ ਤੁਰਕਾਂ ਨੂੰ) ।

[ਪਿਛਲੇ ਪੰਨੇ ਦੀ ਬਾਕੀ ਟੂਕ]

ਖੁਲ੍ਹਦਾ ਹੈ ਕਿ ਔਰੰਗਾ ਠੱਗੀ ਕਰਕੇ ਤਿਆਗੀ ਬਣ ਰਿਹਾ ਸੀ, ਤੇ ਕਿਸੇ ਮੀਰਾਂ ਸ਼ਾਹ ਨਾਮੇਂ ਫਕੀਰ ਦੀ ਸੇਵਾ ਕਰ ਰਿਹਾ ਸੀ, ਜਦੋਂ ਉਸ ਨੇ ਆਪਣੇ ਭਰਾ ਨੂੰ ਕਿਹਾ ਹੈ ਕਿ ਮੈਂ ਮੱਕੇ ਜਾ ਰਹਿਣਾ ਹੈ, ਚਲ ਤੈਨੂੰ ਰਾਜ ਤੇ ਬਹਾ ਆਵਾਂ । ਪਰ ਜਦੋਂ ਉਸ ਨੂੰ ਦਾਰਾ ਤੇ ਫਤਹ ਹੋ ਗਈ ਤਾਂ ਰਾਜ ਤੇ ਆਪ ਬਹਿ ਗਿਆ ਤੇ ਉਸ ਭਰਾ ਨੂੰ ਕੈਦ ਕਰਵਾ ਦਿਤਾ । ਬੰਚਕ ਤਿਆਗੀ ਦਾ ਇਹ ਭਾਵ ਜਾਪਦਾ ਹੈ । ਕਵੀ ਜੀ ਦੇ ਲਫਜ਼ਾਂ 'ਬੰਦ ਕਰ ਆਗੀ' ਦਾ ਭਾਵ ਇਹ ਹੈ ਕਿ ਹੱਥ ਜੋੜ ਕੇ ਮੀਰਾਂ ਸ਼ਾਹ ਦੀ ਸੇਵਾ ਭਾਵੇਂ ਕਰਦ ਸੀ ਤੇ ਸਾਧਨ ਕਰਨੇ ਜਾਣਦਾ ਸੀ ਪਰ ਪੁਰਾਣੀ ਵਾਦੀ (ਖੋਟ ਦੀ) ਨਾ ਗਈ, ਲਾਲਚ ਵਿਚ ਆਕੇ ਰਾਜਮਦ ਵਿਚ ਫੁੱਲ ਗਿਆ । ਰੱਬ ਦਾ ਰਸਤਾ ਜਾਣਕੇ ਭੁੱਲ ਗਿਆ ਤੇ ਭਰਾ ਮਾਰਕੇ ਬੀ ਰਾਜ ਲੈ ਲਿਆ । ਇਤਿਹਾਸਕਾਰਾਂ ਨੇ ਮੰਨਿਆਂ ਹੈ ਕਿ ਔਰੰਗਜ਼ੇਬ ਪਹਿਲੀ ਉਮਦ ਫਕੀਰਾਂ ਦੀ ਸੁਹਬਤ ਵਿਚ ਰਿਹਾ ਹੈ, ਭਗਤੀ ਦੇ ਖਿਆਲ ਬੀ ਰਖਦਾ ਸੀ ਤੇ ਕਦੇ ਫਕੀਰ ਬਣਨ ਨੂੰ ਬੀ ਤਿਆਰ ਸੀ, ਪਰ ਰਾਜ ਦੀ ਤ੍ਰਿਸ਼ਨਾ ਨੇ ਉਸ ਤੋਂ ਬੜੇ ਬੜੇ ਪਾਪ ਕਰਵਾਏ । (ਅ) 'ਬੰਦ ਕਰ ਆਗੀ.....' ਦਾ ਇਹ ਭਾਵ ਬੀ ਹੋ ਸਕਦਾ ਹੈ ਕਿ ਫੇਰ 'ਔਰੰਗਜ਼ੇਬ ਨੇ ਅੰਗਰੇਜ਼ਾਂ ਨੂੰ ਆਪਣੀ ਨੌਕਰੀ ਤੋਂ ਬੰਦ ਕਰ ਦਿਤਾ, ਪਰ ਫੇਰ ਓਹ ਮੀਰਾਂਸ਼ਾਹ ਦੀ ਨੌਕਰੀ ਵਿਚ ਲਾਏ' । ਮੀਰਾਂਸ਼ਾਹ ਤੋ ਮੁਰਾਦ 'ਮੇਹਰੁੱਨਿਸਾ' ਔਰੰਗਜ਼ੇਬ ਦੀ ਲੜਕੀ ਦੀ ਹੋਵੇ ਕਿ ਉਸ ਦੀ ਬੀਮਾਰੀ ਵੇਲੇ ਕਿਸੇ ਅੰਗਰੇਜ਼ ਡਾਕਟਰ ਨੇ ਸੇਵਾ ਕੀਤੀ ਹੋਵੇ । ਪਰ ਇਹ ਭਾਵ ਅਗਲੀਆਂ ਸਤਰਾਂ ਨਾਲ ਢੁਕਦਾ ਨਹੀਂ । (ੲ) ਇਸ ਦਾ ਇਕ ਪਾਠਾਂਤ੍ਰ ਸੋ ਸਾਖੀ ਦੇ ਇਕ ਗਿਆਨੀ ਤੋਂ ਐਉਂ ਬੀ ਸੁਣਿਆ ਹੈ:–'ਤਬੇ ਨੌਰੰਗਾ ਏ ਚਿਤ ਤਿਆਗੀ', ਭਾਵ-ਰਾਜ ਵੱਲੋਂ ਉਦਾਸ ਤੇ ਤਿਆਗੀ ਹੋਕੇ ।

ਲਹਿਂ ਦੁਖ ਰਾਸੀ*। ਤਜਹਿਂ ਕਲੇਵਰ[1] ਹਮ ਜਿਸੁ ਬੇਰ। ਬੀਤੈ ਬਰਖ ਤਿਤਾਲੀ ਕੇਰ॥੨੦॥ਝਾੜਝਾੜ ਮੈਂ ਸਿੰਘ ਉਠੇ ਹੈਂ।ਜਿਤ ਕਿਤ ਸੈਘਰ ਭੀਮ ਮਚੇ ਹੈਂ†। ਲੂਟਤਿ ਕੂਟਤਿ ਮਾਰਤਿ ਮਰੈਂ। ਸੀਸ ਅੰਤ,ਗਿਣਤੀ ਕੋ ਕਰੈਂ ॥ ੨੧॥ ਜਬਹੁ ਅਠਾਰਾਂ ਸੈ ਹੁਇ ਪੂਰੇ‡।ਲੁਟਹਿਂ ਗ੍ਰਾਮ ਖੁਰਿ ਦੂਰਹਿਂ ਦੂਰੇ। ਚਾਲੀ ਬਰਖ ਬਿਤੈ ਹਮ ਪਾਛੈ। ਪਸ਼ਚਮੁ ਦਿਸ਼ਿ ਕੇ ਆਵਨਿ ਬਾਂਛੈ॥੨੨ ॥ ਜਵਨ ਕੰਧਾਰੀ ਆਵੈ ਜਾਂਹਿ[2]।ਉਜਰਹਿਂ ਘਨੇ ਦੇਸ਼ ਦੁਖ ਪਾਹਿਂ‡।ਉੱਨੀਸੈ ਸੰਮਤ ਜਬਿ ਹੋਇ। ਜੀਵਹਿ ਤੁਰਕ ਰਾਜ ਅਸ਼ਤਿ ਖੋਇ[3] ॥ ੨੩ ॥ ਮਾਰ ਕੂਟ ਪੂਰਬ ਤੇ ਧਾਵਹਿ।ਸੈਨ ਪਿਆਦੀ ਈਸਹਿ ਆਵਹਿ।ਮਿਲਹਿ ਖਾਲਸਾ ਆਪਨ ਛੂਟ[4]। ਨਰ ਨਾਰੀ ਘਰ ਸਗਰੇ ਟੂਟ ॥ ੨੪ ॥ ਸ਼ਸਤ੍ਰਨ ਛੋਰਿ ਬਿੱਪ੍ਰਨ ਸਮ ਰਹੈਂ।ਬੇਮੁਖ ਸਿੱਖਤਬਹਿ ਦੁਖ ਲਹੈਂ।ਪ੍ਰੰਥ ਰਚਨ ਮੈਂ ਕਾਹਲ ਹੋਈ§।ਕਿਤਿਕ ਬਰਖ ਆਗੇ ਲਖਿ ਸੋਈ ॥ ੨੫ ॥ ਯਾਂਤੇ ਸੰਕਟ ਕੋ ਕੁਛ ਪਾਇ। ਹੋਹਿ ਖਾਲਸਾ ਛਿਤ ਰਹਿ ਜਾਇ[5]। ਆਇ ਕੰਧਾਰੀ[6] ਇਕ ਬਲ ਭਾਰੀ[]। ਸਿੰਘਨਿ ਅਨਗਨ ਕੋ ਦੇ ਮਾਰੀ॥੨੬॥ਕਟਹਿਂ ਸੀਸ ਕੇ ਲਗਹਿਂ

---

[1]ਸਰੀਰ ਤਿਆਗਾਂ ਗੇ। [2]ਕੌਣ ਗਿਣਤੀ ਕਰੇ ?। [3]ਕੰਧਾਰ ਦਾ ਮੁਸਲਮਾਨ (ਦੁਰਾਨੀ ਅਹਮਦ ਸ਼ਾਹ)। [4](ਸੰਮਤ ੧੮੦੦ ਅਰਥਾਤ ਸੰਨ ੧੮੪੩ ਈ: ਵਿਚ ਦਿੱਲੀ ਦਾ) ਤੁਰਕ (ਪਾਤਸ਼ਾਹ ਬਹਾਦਰ ਸ਼ਾਹ ਜ਼ਫਰ ਜੀਉਂਦਾ ਸੀ ਪਰ)ਰਾਜ ਸਾਰਾ ਗੁਆਚ ਚੁਕਾ ਸੀ(ਦਿੱਲੀ ਵਿਚ ਉਹ ਨਾਉਂ ਧ੍ਰੀਕ ਸ਼ਾਹ ਸੀ, ਹਕੂਮਤ ਲਗਪਗ ਅੰਗਰੇਜ਼ਾਂ ਦੇ ਹੱਥ ਵਿਚ ਸੀ)। [5]ਆਪ ਛੁੱਟਕੇ। [6]ਖਾਲਸਾ ਧਰਤੀ ਤੇ ਰਹਿ ਜਾਏਗਾ (ਬਿਲਕੁਲ ਨਾਸ਼ ਨਹੀਂ ਹੋਵੇਗਾ)। [7]ਇਹ ਇਸ਼ਾਰਾ ਅਹਿਮਦ ਸ਼ਾਹ ਅਬਦਾਲੀ ਵਲ ਹੈ ਜਿਸਦਾ ਰਾਜ ਸਮਾਂ ੧੮੦੪ ਸੰਮਤ ਤੋਂ ੧੮੩੦ ਤੱਕ ਦਾ ਹੈ।

*ਪਾ:—ਸੁਖ ਰਾਸੀ। †ਸੋ ਸਾਖੀ ਦਾ ਪਾਠ ਹੈ:—ਭੀਮ ਸਿੰਘ ਮਾਰੇਗਾ ਨਗਰ।

‡ਇੱਥੇ 'ਸੰਮਤ' ਤੇ ਦਿੱਤੇ ਹਨ:—(੧) ਸਾਥੋਂ ੪੩ ਵਰ੍ਹੇ ਮਗਰੋਂ ਅਰਥਾਤ ੧੮੦੯। (੨) ੧੮੦੦ ਸੰਮਤ।(੩) ਸਾਥੋਂ ੪੦ ਵਰ੍ਹੇ ਮਗਰੋਂ ਅਰਥਾਤ ੧੮੦੫,ਇਨ੍ਹਾਂ ਨੂੰ ਤਰਤੀਬਵਾਰ ਸਮਝ ਲਏ ੧੮੦੦ ਵਾਲੀ ਗਲ ਪਹਿਲੋਂ ਤੇ ਫੇਰ ੧੮੦੫ ਵਾਲੀ ਤੇ ਫੇਰ ੧੮੦੯ ਵਾਲੀ ਸਮਝ ਲੈਣੀ ਚਾਹੀਏ। ਅਹਿਮਦ ਸ਼ਾਹ ਅਬਦਾਲੀ ਨੇ ਸੰਮਤ ੧੮੦੪ ਦੇ ਲਗਪਗ ਤੋਂ ਲੈਕੇ ਬੀਸ ਬਰਸ ਵਿਚ ਅਨੇਕ ਹਮਲੇ ਕੀਤੇ ਹਨ, ਜਿਨ੍ਹਾਂ ਵਿਚ ੧੮੧੮ ਦਾ ਘੱਲੂਘਾਰਾ ਸੀ ਜੋ ਕੁਪਰਹੀੜ ਦੇ ਟਿਕਾਣੇ ਪਰ ਸਿੱਖਾਂ ਨਾਲ ਭਾਰੀ ਜੁੱਧ ਹੋਇਆ, ਜਿਸ ਵਿਚ ਪੰਝੀ ਤ੍ਰੈਹ ਹਜ਼ਾਰ ਸੂਰਮੇ ਖੇਤ ਰਹੇ ਦੱਸੀਦੇ ਹਨ। ਅਹਿਮਦ ਸ਼ਾਹ ਦੀ ਫੌਜ ਬੀ ਇਤਨੀ ਕੁ ਹੀ ਮਰੀ ਦੱਸੀਦੀ ਹੈ।

§ਸੋ ਸਾਖੀ ਇਸ ਕਾਹਲੀ ਦੇ ਬਰਸ ਸੱਤ ਦੱਸਦੀ ਹੈ।

[]ਸੋ ਸਾਖੀ ਵਿਚ ਏਥੇ ਹੁਣ ਦਲੀਪ ਸਿੰਘ ਦਾ ਨਾਮ ਤੇ ਰਾਮ ਸਿੰਘ ਬਾਵੀ ਸੁਤ ਦਾ

[ਬਾਕੀ ਟੁਕ ਏਥੇ ਅਗਲੇ ਪੰਨੇ ਦੇ ਹੇਠ]

ਅੰਬਾਰਾ।ਆਗੇ ਜਾਹਿ ਤੇਜ ਧਰਿ ਭਾਰਾ।ਮਥਰਾ ਕਤਲ ਕਰੈ ਇਕ ਬਾਰੀ*।
ਦੇਹਿ ਦੇਸ਼ ਕੋ ਛਰ ਬਲ ਧਾਰੀ ॥ ੨੭ ॥ ਸਹੈ ਨ ਤੇਜ ਤਾਂਹਿ ਕਹੁ ਕੋਈ।
ਧਰਪਰ ਫਿਰਹਿ ਜ਼ੋਰ ਭਰਿ ਸੋਈ।ਸੁਨਿ ਸਿੰਘਨ ਸਭਿ ਜੋਰੇ ਹਾਥ।ਤਬਹਿ
ਖਾਲਸਾ ਰਹਿ ਕਿਮ ਨਾਥ? ॥ ੨੮ ॥ ਮਹਾਂ ਸ਼ੱਤ੍ਰੂ ਜਬਿ ਗਰਜਹਿੰ ਸਾਰੇ।
ਖੋਜ ਖੋਜ ਜਬਿ ਸਿੰਘਨਿ[1] ਮਾਰੇ। ਅਬਚਲ ਪੰਥ ਰਚਨੋ ਤੁਮ ਸ੍ਵਾਮੀ। ਤਬਿ
ਕਿਮ ਥਿਰ ਹੈ ਅੰਤਰਜਾਮੀ ?' ॥੨੯॥ ਸੁਨਿ ਪ੍ਰਭੁ ਬਹੁਰ ਸੁਨਾਇੰ ਭਵਿੱ-
ਖਨ। ਜਿਸ ਤੇ ਧੀਰ ਲਈ ਗਨ ਸਿੱਖਨ।[2]ਕ੍ਰਿਸ਼ਨ ਚੰਦ ਜੋਧਾ ਭੁਜ ਭਾਰੀ।
ਜਰਾਸੰਧ ਭਾਜਨੋ ਬਹੁ ਬਾਰੀ ॥੩੦॥ ਨ੍ਰਿਪ ਨੇ[3] ਨਿਜ ਸਹਾਇਤਾ ਕਾਰਨ।
ਕਾਲਜਮਨ[4] ਕਰਿ ਸਖਾ ਹਕਾਰਨ।ਹਵਸ ਵਲਾਇਤ ਜਹਿੰ ਤਨੁ ਕਾਰੇ[5]।
ਮੋਟੇ ਹੋਠ ਨਾਕ ਚਪਟਾਰੇ[6] ॥ ੩੧ ॥ ਤਿਹ ਕੋ ਸ਼ਾਹੁ[7] ਚਢਨੋ ਬਲਿ ਭਾਰੀ।
ਲਰਨ ਕ੍ਰਿਸ਼ਨਕੋਲੀਨਿ ਹਕਾਰੀ[8]।–ਮਥਰਾ ਹਤੋਂ ਲੂਟ ਸਭਿ ਕਰੋਂ। ਇਹੀ

[1]ਸਿੰਘਾਂ ਨੂੰ। [2](ਦੁਆਪਰ ਦੇ ਅੰਤ ਵਿੱਚ)। [3]ਭਾਵ ਜਰਾਸੰਧ ਨੇ। [4]ਹਿੰਦੂ ਲੇਖਕਾਂ ਮੁਜਬ ਯਵਨਾ ਦਾ ਇਕ ਰਾਜਾ ਦੇਖੋ ਹਰੀਵੰਸ਼)। ਪੱਛਮੀ ਲੇਖਕ ਇਸ ਨੂੰ ਫਾਰਸ ਦਾ ਰਾਜਾ ਖਿਆਲ ਕਰਦੇ ਹਨ, ਕਵੀ ਜੀ ਇਸ ਨੂੰ ਹਬਸ਼ ਦਾ ਰਾਜਾ ਦੱਸਦੇ ਹਨ। ਗ਼ਾਲਬਨ ਇਹ ਈਰਾਨ ਆਦਿ ਇਲਾਕਿਆਂ ਦਾ ਕੋਈ ਯੂਨਾਨੀ ਯੋਧਾ ਹੋਣਾ ਹੈ, ਅਗੇ ਚੱਲਕੇ ਅਹਿਮਦ ਸ਼ਾਹ ਅਬਦਾਲੀ ਨੂੰ ਇਸੇ ਕਾਲਜਮਨ ਦਾ ਅਵਤਾਰ ਦੱਸਦੇ ਹਨ। [5]ਹਬਸ਼ ਵਲੈਤ ਜਿਥੇ ਕਾਲੇ ਤਨਾਂ ਵਾਲੇ ਰਹਿੰਦੇ ਹਨ [ਅਫਰੀਕਾ ਵਿਚ ਹਬਸ਼ (ਐਬੇਸਿਨੀਆ) ਨਾਮੇ ਦੇਸ਼ ਹੈ ਜਿੱਥੋਂ ਦਿਆਂ ਨੂੰ ਹਬਸ਼ੀ ਕਹਿੰਦੇ ਹਨ]। [6]ਚਪਟੇ। [7]ਕਾਲਜਮਨ।[8]ਭਾਵ ਕ੍ਰਿਸ਼ਨ ਨਾਲ ਲੜਨ ਵਾਸਤੇ ਜਰਾਸੰਧ ਨੇ ਸੱਦ ਲਿਆ।

*ਲਗ ਪਗ ਸੰਃ ੧੮੧੩ ਬਿਃ ਵਿਚ ਮਥਰਾ ਲੁਟੀ ਸੀ।

[ਪਿਛਲੇ ਪੰਨੇ ਦੀ ਬਾਕੀ ਟੂਕ]

ਜ਼ਿਕਰ ਹੈ ਅਤੇ ਸੰਭਲ ਵਿਚ ਕਲਕੀ ਰੂਪ ਹੋਣ ਦਾ ਵਾਕ ਤੇ ਗੁਰੂ ਜੀ ਦਾ ਬ੍ਰਾਹਮਣ ਦੇ ਘਰ ਅਵਤਾਰ ਆਦਿ ਪ੍ਰਸੰਗ ਹਨ ਜੋ ਇਸ ਥਾਵੇਂ ਕਵਿ ਜੀ ਨੇ ਨਹੀਂ ਦਿੱਤੇ। ਸਪਸ਼ਟ ਜਾਪਦਾ ਹੈ ਕਿ ਕਵਿ ਜੀ ਪਾਸ ਜੋ ਨੁਸਖਾ ਸੋ ਸਾਖੀ ਦਾ ਸੀ ਉਸ ਵਿਚ ਇਸੇ ਕੰਧਾਰੀ ਅਹਿਮਦਸ਼ਾਹ ਦਾ ਪ੍ਰਸੰਗ ਸੀ (ਜੋ ਸੰਮਤ ੧੮੦੪ ਵਿਚ ਕੰਧਾਰ ਦਾ ਮਾਲਕ ਹੋਇਆ)। ਉਹ ਪ੍ਰਸੰਗ ਅੱਗੇ ਪਿੱਛੇ ਕਰਕੇ ਆਖੇਪਕਾਰਾਂ ਨੇ ਸੋ ਸਾਖੀ ਵਿਚ ਮਹਾਰਾਜਾ ਦਲੀਪ ਸਿੰਘ, ਬਾਬਾ ਰਾਮ ਸਿੰਘ ਜੀ ਤੇ ਹੋਰ ਪ੍ਰਸੰਗ ਆਖੇਪ ਕਰਕੇ ਪਾਏ ਹਨ। ਕਵਿ ਜੀ ੧੯੦੦ ਵਿਚ ਗੁਜ਼ਰੇ ਹਨ, ਮਹਾਰਾਜਾ ਦਲੀਪ ਸਿੰਘ ਜੀ ੧੯੦੭ ਵਿਚ ਗੱਦੀ ਬੈਠੇ ਹਨ, ਪੁਰਾਣੀ ਸੋ ਸਾਖੀ ਜੋ ਅਸਾਂ ਡਿੱਠੀ ਹੈ ਉਸਦਾ ਸੰਮਤ ਲਿਖਤ ਦਾ ੧੯੦੫ ਹੈ। ਇਥੋਂ ਪਤਾ ਲੱਗ ਗਿਆ ਕਿ ਸੋ ਸਾਖੀ ਜਿਸ ਦਾ ਪਹਿਲਾ ਨਾਮ ਰਤਨ ਮਾਲ ਹੈ ਤੇ ੧੭੬੧ ਵਿਚ ਲਿਖੀ ਗਈ ਦੱਸੀਦੀ ਹੈ, ਉਸ ਵਿਚ ਖੂਬ ਆਖੇਪ ਹੋਏ ਹਨ। ਕਵੀ ਜੀ ਪਾਸ ਜੋ ਕਾਪੀ ਸੀ ਉਹ ਬੀ ਆਖੇਪਾਂ ਵਾਲੀ ਸੀ, ਜੋ ਹੁਣ ਮਿਲਦੀ ਹੈ ਉਸ ਵਿਚ ਕਵਿ ਜੀ ਤੋਂ ਅਗਰੋਂ ਹੋਰ ਬੀ ਆਖੇਪ ਖੁੱਲ੍ਹੇ ਦਿਲ ਹੋਏ ਹਨ।

ਮਨੋਰਥ ਮਨ ਮਹਿੰ ਧਰੈਂ–॥੩੨॥ਜਬਿ ਭਟ ਭੋਰ ਦੁਹਨਿ ਕੌ ਹੋਵਾ[1]ਜਮਨ ਅਪਾਵਨ ਤਨ ਕੌ ਜੋਵਾ। ਛੁਵੈ ਨ ਅੰਗ ਸੰਗ ਮਤਿ ਮੂਢਾ। ਚਲੈ ਭਾਜ ਆਸ਼ੈ ਧਰਿ ਗੂਢਾ[1] ॥੩੩॥ ਸੈਲ ਕੰਦਰਾ ਮਹਿੰ ਮੁਚਕੰਦਾ[2]। ਸੁਪਤਿ ਪਰਜੋ ਧਰ ਨੀਂਦ ਬਿਲੰਦਾ। ਰਣ ਕਰਿ ਸੁਰਹਿਤ,ਬਰ ਕੌ ਪਾਇ–ਮੋਹਿ ਜਗਾਇ ਜੁ ਜਰਬਰ ਜਾਇ–॥੩੪॥[3] ਤਹਾਂ ਪਹੁੰਚਿ ਸ਼੍ਰੀ ਕ੍ਰਿਸ਼ਨ ਮੁਰਾਰੀ। ਤਤਛਿਨ ਬਲ ਤੇ ਲਾਤ ਪ੍ਰਹਾਰੀ[4]।ਉਠਿ ਰਿਸ ਤੇ ਤਿਨ ਲੋਚਨ ਖੋਲੇ[5]।ਜਰਜੋ ਜਮਨ, ਹੋਏ ਹਰਿ ਓਲੇ[6]॥੩੫॥ਹਤਨ ਮਨੋਰਥ ਮਥਰਾ ਕੇਰਾ।ਲੈਕਰਿ ਮ੍ਰਿਤਕ ਭਯੋ ਤਿਸੁਬੇਰਾ।ਜਨਮੈ ਗੋ ਸੋ ਦੇਸ਼ ਕੰਧਾਰਾ[7]।ਨਾਦਰਸ਼ਾਹ ਆਪ ਕਰਮਾਰਾ[8]॥੩੬॥ਸੋ[9] ਪੰਜਾਬ ਦੇਸ਼ ਪਰ ਆਵਹਿ।ਨਰਨ ਖਸੋਟਹਿ ਊਜਰ ਜਾਵਹਿ[10]। ਦਲ ਲੈ ਬਲ ਕਰਿ ਅੱਗ੍ਰ ਸਿਧਾਰਹਿ। ਡੰਡਹਿ ਸਭਿਨਿ ਅਰਹਿ ਜੋ ਮਾਰਹਿ॥ ੩੭॥ਮਥਰਾ ਕਰਹਿ ਕਤਲ ਤਹਿੰ ਜਾਇ।ਪ੍ਰਥਮ ਮਨੋਰਥ[11] ਕੋ ਸਫਲਾਇ। ਮਮ ਘਰ ਸੰਗ ਖਿਸਹਿ ਜਿਸੁ ਕਾਲਾ[12]। ਥਿਰਹਿ ਨ ਪੁਨ[13] ਬਿਨਸੈ ਸੁ ਉਤਾਲਾ ॥ ੩੮ ॥ ਸ਼੍ਰਾਪ ਗੁਰੂ ਅਰਜਨ ਜੀ ਕਹਯੋ।–ਬਨਹਿ ਬਹੁਰ ਹਰਿ ਮੰਦਰ–ਚਹਯੋ।ਯਾਂਤੇਕਰੈ ਬਿਦਾਰਨਿ ਸੋਇ।ਬਹੁਰ ਖਾਲਸੇਕਰ ਤੇ ਹੋਇ[14]॥

[1]ਕ੍ਰਿਸ਼ਨ ਜੀ ਨੇ ਕਾਲ ਜਮਨ ਦਾ ਤਨ ਅਪਵਿੱਤ੍ਰ ਸਮਝਕੇ, ਕਿ ਮਤਾਂ ਮੂਰਖ ਸਾਡੇ ਅੰਗਾਂ ਨਾਲ ਛੁਹ ਨਾ ਜਾਵੇ, ਭੱਜ ਟੁਰੇ। [2]ਇਕ ਰਾਜਾ ਦਾ ਨਾਮ। [3]ਕਵਿ ਜੀ ਦਾ ਭਾਵ ਇਹ ਜਾਪਦਾ ਹੈ ਕਿ ਕ੍ਰਿਸ਼ਨ ਜੀ ਨੇ ਸੁਤੇ ਪਏ ਮੁਚਕੰਦ ਨੂੰ ਲੱਤ ਮਾਰੀ ਤੇ ਆਪ ਛਪ ਗਏ ਮੁਚਕੰਦ ਰਾਜੇ ਦੀ ਨਜ਼ਰ ਕਾਲਜਮਨ ਤੇ ਪਈ ਓਨ ਜਾਤਾ ਕਿ ਮੈਨੂੰ ਕਾਲਜਮਨ ਨੇ ਜਗਾਇਆ ਹੈ ਸੋ ਉਸ ਦੀ ਕੋਪ ਦ੍ਰਿਸ਼ਟੀ ਨਾਲ ਕਾਲਜਮਨ ਸੜ ਮੋਇਆ। ਮੁਚਕੰਦ ਰਾਜਾ ਵਰ ਲੈਕੇ ਸੁੱਤਾ ਪਿਆ ਸੀ–ਕਿ ਜੋ ਤੈਨੂੰ ਜਗਾਵੇਗਾ ਸੜ ਜਾਵੇਗਾ–ਪਰੰਤੂ ਕਥਾ ਐਉਂ ਭੀ ਹੈ ਕਿ ਕ੍ਰਿਸ਼ਨ ਜੀ ਨੇ ਸੁੱਤੇ ਪਏ ਮੁਚਕੰਦ ਤੇ ਅਪਨਾ ਪੀਤਾਂਬਰ ਪਾ ਦਿਤਾ ਤੇ ਆਪ ਛਿਪ ਗਏ, ਕਾਲਯਮਨ ਨੇ ਉਸਨੂੰ ਕ੍ਰਿਸ਼ਨ ਜੀ ਸਮਝਕੇ ਲੱਤ ਮਾਰੀ ਤਾਂ ਮੁਚਕੰਦ ਦੀ ਕੋਪ ਦ੍ਰਿਸ਼ਟੀ ਨਾਲ ਕਾਲਜਮਨ ਸੜ ਮੋਇਆ। [4]ਛੇਤੀ ਨਾਲ ਜ਼ੋਰ ਦੀ ਲਤ ਮਾਰੀ। [5](ਮੁਚਕੰਦ ਰਾਜਾ ਨੇ) ਨੇਣ ਖੁਹਲੇ। [6]ਕ੍ਰਿਸ਼ਨ ਓਲ੍ਹੇ ਹੋ ਗਿਆ। [7]ਉਹ ਕਾਲ ਜਮਨ (ਅਹਿਮਦ ਸ਼ਾਹ ਹੋਕੇ) ਕੰਧਾਰ ਵਿਚ ਜੰਮੇਗਾ। [8]ਨਾਦਰ ਸ਼ਾਹ ਨੂੰ ਆਪਣੇ ਹਥੀਂ ਮਾਰੇਗਾ (ਇਹ ਖਿਆਲ ਗ਼ਲਤ ਹੈ, ਨਾਦਰ ਸ਼ਾਹ ਨੂੰ ਅਹਿਮਦ ਸ਼ਾਹ ਨੇ ਨਹੀਂ ਮਾਰਿਆ, ਉਸ ਦੀ ਅਪਣੀ ਕੌਮ ਦੇ ਆਦਮੀਆਂ ਨੇ ਉਸ ਨੂੰ ਮਾਰਿਆ ਸੀ। ਉਸ ਦੇ ਮਰਨ ਪਰ ਅਹਿਮਦ ਸ਼ਾਹ ਜੋ ਉਸ ਦਾ ਇਕ ਸਰਦਾਰ ਸੀ, ਕੰਧਾਰ ਆ ਕੇ ਪਾਤਸ਼ਾਹ ਬਣ ਗਿਆ ਸੀ)। [9]ਭਾਵ ਅਹਿਮਦ ਸ਼ਾਹ। [10]ਉਜੜ ਜਾਏਗਾ (ਪੰਜਾਬ)। [11]ਕਾਲ ਜਮਨ ਵਾਲੇ ਪਹਿਲੇ ਮਨੋਰਥ ਨੂੰ। [12]ਮੇਰੇ ਘਰ (ਸ੍ਰੀ ਅੰਮ੍ਰਿਤਸਰ) ਨਾਲ ਕ੍ਰੋਧ ਕਰੇਗਾ ਜਿਸ ਵੇਲੇ (ਅਹਿਮਦ ਸ਼ਾਹ)। [13]ਆਪ ਥਿਰੇਗਾ ਨਹੀਂ। [14]ਫੇਰ ਖਾਲਸੇ ਦੇ ਹੱਥੋਂ ਉਸਰੇਗਾ (ਹਰੀ ਮੰਦਰ)।

੩੯॥ਮਮ ਘਰ ਬਿਗਰਹਿ ਦੋਸ਼ ਘਨੇਰਾ[1] । ਲਗਹਿ ਮੂਢ ਕੋ ਬਿਨਸੈ ਫੇਰਾ[2]। ਰਚਯੋ ਅਕਾਲ ਖਾਲਸਾ ਬਲੀ।ਹਤਿ ਲੈ ਹੈਂ ਤਿਸ ਕੋ ਬਿਧਿ ਭਲੀ ॥ ੪੦॥ ਦੇਂ ਪੰਜਾਬ ਤੇ ਤੁਰਤ ਨਿਕਾਸ । ਬਹੁਰ ਨ ਆਵਨ ਕੀ ਰਖਿ ਆਸ। ਗਰਜਹਿ ਪੰਥ ਫੇਰ ਟਿਕ ਰਾਜੂ । ਪ੍ਰਗਟਹਿੰ ਬੀਰ[3] ਸਿੰਘ ਸੁਖਰਾਜੂ*[7] ॥ ੪੧॥ ਕਥਾ ਭਵਿੱਖਤ ਗੁਰੂ ਸੁਨਾਈ । ਪਠਨਿ ਸੁਨਨਿ ਬਹੁ ਪੁੰਨ ਉਪਾਈ । ਸਹਿਜ ਸੁਭਾਇ ਪ੍ਰਭੂ ਚਲਿ ਆਏ।ਸੁੰਦਰ ਸਦਨ ਪ੍ਰਵੇਸ਼ਿ ਸੁਹਾਏ ॥੪੨ । ਕੇਹਰਿ ਜਥਾ ਕੰਦਰਾ ਬਿਖੈ[4]।ਜਿਤਕਿਤ ਤੇ ਰਿਪੁ ਗਨ ਇਮ ਪਿਖੈਂ।ਸੁਪਤਿ ਜਥਾ ਸੁਖ ਰਾਤਿ ਬਿਤਾਈ।ਸਭਿ ਸੰਗਤਿ ਸੁਨਿ ਸੁਨਿ ਬਿਸਮਾਈ ॥ ੪੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸ੍ਰੀ ਗੁਰ ਭਵਿੱਜਖਤ' ਪ੍ਰਸੰਗ ਬਰਨਨੰ ਨਾਮ ਸਪਤਤ੍ਰਿੰਸਤੀ ਅੰਸੂ ॥੩੭॥ ੩੮. [ਲੇਪਣੀ ਸਿੰਘ ਨੂੰ ਤਮਾਚਾ]।

ਦੋਹਰਾ ॥ ਪਾਤਿ ਸੋਚ ਮੱਜਨ ਕਰੇ ਅਲੰਕਾਰ ਕੋ ਧਾਰਿ। ਹੀਰੇ ਮੁਕਤਾ ਗੋਲ ਜੇ ਸੋਹਤਿ ਸੇਤ ਉਦਾਰ ॥ ੧ ॥ ਨਿਸ਼ਾਨੀ ਛੰਦ ॥ †ਸੇਤ ਧਰੈਂ ਦਸਤਾਰ ਸਿਰ ਜਾਮਾ ਗਰ ਸੇਤਾ[5] । ਸੇਤ ਦੁਕੂਲ, ਸਫੂਲ ਸਿਤ[6], ਕਛ ਸੇਤ ਸਮੇਤਾ।

[1]ਮੇਰੇ ਘਰ ਨਾਲ ਵਿਗਾੜਨ ਦਾ ਦੋਸ਼ ਬਹੁਤ ਲੱਗੇਗਾ । [2]ਫੇਰ ਮੂਢ (ਅਹਿਮਦ ਸ਼ਾਹ) ਨਾਸ਼ ਹੋਵੇਗਾ। [3]ਸੂਰਮੇ । [4]ਜਿਵੇਂ ਕੰਦਰਾ ਵਿੱਚ ਸ਼ੇਰ ਚਲਾ ਜਾਂਦਾ ਹੈ (ਤਿਵੇਂ) ਚਲੇ ਗਏ ਘਰ (ਵਿੱਚ)। [5]ਗਲ ਵਿਚ ਚਿੱਟਾ ਜਾਮਾ। [6]ਚਿੱਟੇ ਫੁੱਲਾਂ ਵਾਲਾ ਚਿੱਟਾ ਰੇਸ਼ਮੀ ਕੱਪੜਾ[ਦਕੂਲ=ਸਣ,ਅਲਸੀ, ਰੇਸ਼ਮ ਦਾ ਕੱਪੜਾ । ਸਫੂਲਸਿਤ=ਚਿੱਟੇ ਫੁੱਲਾਂ ਵਾਲਾ, ਭਾਵ ਜਿਸ ਦੀ ਉਣਤ ਵਿਚ ਹੀ ਚਿੱਟੇ ਫੁੱਲ ਪੈ ਗਏ ਹੋਣ । (ਅ) ਸੇਤ ਦੁਕੂਲ=ਚਿੱਟਾ ਦੁਪੱਟਾ । ਸਫੂਲ ਸਿਤ=ਚਿੱਟੇ ਫੁੱਲਾਂ (ਦੀ ਮਾਲਾਂ)]। *ਜੇ ਇਸ ਪਿਛਲੇ ਸਾਰੇ ਪ੍ਰਸੰਗ ਨੂੰ ਨਾਦਰ ਦੇ ਹਮਲੇ ਤੇ ਕਤਲਾਮ ਫਲ ਸਮਝਿਆ ਜਾਵੇ ਤਾਂ ਗ਼ਲਤ ਹੈ ਕਿਉਂਕਿ ਮਥਰਾ ਲੁੱਟਣੀ (ਲਗ ਪਗ ੧੮੧੩ ਬਿ: ਵਿਚ) ਤੇ ਹਰਿ ਮੰਦਰ ਦੀ ਬੇਅਦਬੀ (ਸੰਮਤ ੧੮੧੮ ਬਿ: ਵਿਚ) ਏਹ ਇਸ਼ਾਰੇ ਅਹਿਮਦ ਸ਼ਾਹ ਦੇ ਹਮਲੇ ਵੱਲ ਹੋ ਰਹੇ ਹਨ ।

ਅਹਿਮਦ ਸ਼ਾਹ ਮੁੜਕੇ ਪਠਾਨ ਰਾਜ ਹਿੰਦ ਵਿਚ ਜਮਾ ਲੈਂਦਾ ਪਰ ਪੰਜਾਬ ਵਿਚੋਂ ਲੰਘ ਕੇ ਉਸ ਦੇ ਹਿੰਦ ਵਿਚ ਦਿੱਲੀਓਂ ਅਗੇ ਵਧਦੇ ਸਾਰ ਪੰਜਾਬ ਵਿਚ ਸਿੱਖਾਂ ਦੀ ਸ਼ੋਰਸ਼ ਉਸਨੂੰ ਆਪਣਾ ਇਰਾਦਾ ਪੂਰਨ ਨਹੀਂ ਸੀ ਕਰਨ ਦਿੰਦੀ । ਤਦ ਉਸ ਨੂੰ ਤੋਖਲਾ ਪੈ ਜਾਂਦਾ ਸੀ ਕਿ ਜੇ ਸਿਖ ਮੇਰਾ ਅਫ਼ਗਾਨਿਸਤਾਨ ਨਾਲ ਸੰਬੰਧ ਨਹੀਂ ਰਹਿਣ ਦੇਣਗੇ ਤਾਂ ਭਯਾਨਕ ਫਲ ਹੋਊ, ਇਸ ਕਰਕੇ ਛੇਤੀ ਪੰਜਾਬ ਨੂੰ ਮੁੜ ਪੈਂਦਾ । ਸਿੱਖਾਂ ਦਾ ਇਹ ਸਮਾਂ ਭਾਰੇ ਦੁੱਖਾਂ ਮੁਕਾਬਲਿਆਂ ਤੇ ਤਸੀਹਿਆਂ ਦਾ ਸੀ ਪਰ ਉਨ੍ਹਾਂ ਦੀ ਅਹਿੱਲ ਸੂਰਮਤੀ ਤੇ ਆਪਾਵਾਰ ਕੁਰਬਾਨੀਆਂ ਨੇ ਦੁਰਾਨੀਆਂ ਦੇ ਮਨਸੂਬੇ ਸਿਰੇ ਨਹੀਂ ਚੜ੍ਹਨ ਦਿੱਤੇ ਤੇ ਹਿੰਦ ਵਿਚ ਫੇਰ ਪਠਾਣ ਰਾਜ ਕਾਇਮ ਨਾ ਹੋਣ ਦਿੱਤਾ ਤੇ ਅੰਤ ਸਿੱਖਾਂ ਨੇ ਅਫ਼ਗਾਨਿਸਤਾਨ ਦੇ ਪੰਜਾਬ ਪਰ ਹਮਲੇ ਬੀ ਨਾਮੁਮਕਿਨ ਕਰ ਦਿੱਤੇ ।

†ਇਥੋਂ ਤੇ ਸਾਖੀ ਦੀ ੧੬ਵੀਂ ਸਾਖੀ ਚਲੀ ਹੈ ।

ਉਡਗਨ ਮਹਿੰ ਪੂਰਨ ਸਸੀ ਜਿਮ ਸੇਤ ਸੁਹਾਵੈ।ਤਿਮ ਬੈਠੇ ਵਿਚ ਸਭਾ ਕੇ ਸੇਵਕ ਮਨ ਭਾਵੈਂ ॥੨॥ ਭੀਤ ਨਿਕਟ ਇਕ ਸਭਾ ਕੇ ਨਿਤ ਲੇਪਹਿ ਸੋਈ। ਗੁਰ ਆਗੈ ਨਹਿੰ ਲਿਪੀ ਸੋ ਆਏ ਪਹਿਲੋਈ[1]। ਤਉ ਪ੍ਰਭੂ ਬੈਠੇ ਲਿਪਤਿ ਜਿਹ ਸਿਖ ਕੀ ਕਾਰੇ[2]। ਹੁਤੋ ਸਮੀਪੀ ਅਲਪ ਹੀ ਸੇਵਕ ਪੜ੍ਹਵਾਰੇ ॥ ੩ ॥ ਲੀਪਹਿ ਹਾਥ ਸੰਭਾਰਿਕੈ ਬਹੁ ਸ਼ੀਘ੍ਰ ਕਰੈਤਾ। ਭਈ ਦੇਰਿ ਉਰ ਸਮੁਝਿਕੈ ਗੁਰ ਤੇ ਡਰਪੈਤਾ। ਪੌਂਛਨੋਂ ਹਾਥ ਬਚਾਇ ਉਠ ਪੁਨ ਛੀਂਟ ਤੁਰੈਤੇ। ਗਰ ਜਾਮਾ ਸਿਤ ਗੁਰੂ ਕੇ ਤਹਿੰ ਪਰੀ ਪਿਖੈਤੇ॥੪॥ਸ਼੍ਰੀ ਮੁਖ ਤੋ ਤਤਕਾਲ ਹੀ ਇਸ ਭਾਂਤਿ ਉਬਾਚਾ। 'ਉਠਹੁ ਲੇਪਨੀ ਸਿੰਘ ਕੈ ਇਕ ਹਤਹੁ ਤਮਾਚਾ'। ਸੁਨਿ ਆਇਸੁ ਕੋ ਉਠੇ ਬਹੁ ਪਹੁੰਚੇ ਉਤਲਾਏ। ਹਤੋ ਤਮਾਚੇ ਸਭਿਨਿ ਹੂੰ ਤਿਸ ਹੋਸ਼ ਗਵਾਏ ॥੫॥ ਭਯੋ ਬਿਸੁਧ ਦੇਖਜੋ ਗੁਰੂ ਮਨ ਬਿਖੈ ਬਿਚਾਰਾ।–ਤਨਕ ਹੁਤੋ ਅਪਰਾਧ ਇਸ, ਸਭਿ ਨੇ ਬਹੁ ਮਾਰਾ–।ਖੇਦ ਅਧਿਕ ਜੁਤਿ ਜਾਨਿ ਕੈ ਪੁਨ ਬਾਕ ਬਖਾਨੇ। 'ਸਿਖ ਸੰਗਤਿ ਸਭਿ, ਗੁਰੂ ਕੀ ਆਇਸੁ ਕੌ ਮਾਨੈ ॥ ੬॥ ਤਦਪਿ ਸੁਨਹੁ ਤੁਮ ਸਿੰਘ ਸਭਿ ! ਇਹ ਸਿਖ ਗੁਰ ਕੇਰਾ। ਕੇਸਨ ਪਰ ਕਰਤਲ ਹਤੈ ਕਿਯ ਬੁਰਾ ਬਡੇਰਾ[3]। ਇਹੁ ਬਾਣਾ ਹੈ ਗੁਰੂ ਕੋ, ਤਾੜਹਿ ਕਰ ਜੋਈ[4]। ਸੋ ਗੁਰ ਕੋ ਬੈਰੀ ਅਹੈ ਲਖੀਐ ਸਭਿ ਕੋਈ ॥ ੭ ॥ ਕੀਨਿ ਅਨਰਥ ਗੁਨਾਹ ਬਡਿ ਕੇਸਨਿ ਪਰ ਮਾਰਾ। ਅਰੁ ਤੁਮ ਭਾਖੋ–ਤਿਮ ਕਰਜੋ ਜਿਮ ਗੁਰੂ ਉਚਾਰਾ[5]–। ਤਿਸ ਪਰ ਸੁਨੀਐ ਹਮ ਕਹਜੋ–ਇਕ ਉਠਿ ਕਰਿ ਮਾਰੋ–। ਤਨ ਪਰ ਹਤਨੈ ਉਚਿਤ ਥੋ ਜਿਨ ਪ੍ਰਥਮ ਉਭਾਰੋ[6]॥੮॥ਦੁਤੀਏ ਕੋ ਹਟ ਰਹਿਨ ਥੋ ਇਸ ਬਿਧਿ ਪਹਿਚਾਨੋ। ਗੁਰੂ ਬਚਨ ਪੂਰਨ ਭਯੋ ਜਿਮ ਕੀਨਿ ਬਖਾਨੋ। ਇਮ ਕਰਿਬੋ ਬਨਿ ਆਵਈ ਤੁਮ[7] ਸਭਿ ਨੇ ਮਾਰਾ। ਅਲਪ ਗੁਨਾਹੀ ਜਾਨੀਐ ਹੋਈ ਬਹੁ ਮਾਰਾ ॥ ੯ ॥ ਇਹ ਭੀ ਸਿਖ ਭਾਈ ਹੁਤੋ, ਤੁਮ ਭਲਾ ਨ ਕੀਨੋ। ਹੋਇ ਗਈ ਇਮ ਨੇਤ ਇਹੁ ਵਧ ਇਸ ਪਰ, ਚੀਨੋ[8]। ਯਾਂਤੋ ਤਨੁਜਾ ਆਪਨੀ ਦੇ ਕਰਿ ਹਰਖਾਵੈ[9]। ਸੁਨਿ ਸੰਗਤ

[1]ਗੁਰੂ ਜੀ ਦੇ ਅੱਗੋਂ ਪਹਿਲੇ ਆਕੇ ਲਿਪਣੀ ਸੀ ਸੋ ਲਿਪੀ ਨਹੀਂ ਗਈ ਸੀ। [2]ਤਾਂ ਭੀ ਸ਼੍ਰੀ ਗੁਰੂ ਜੀ ਦੇ ਬੈਠਿਆਂ ਹੀ ਲਿਪਣ ਲੱਗਾ ਉਹ ਸਿਖ ਕਿ ਜਿਸ ਦਾ ਇਹ ਕੰਮ ਸੀ। [3]ਹੱਥ ਦੀ ਤਲੀ ਭਾਵ ਤਮਾਚੇ ਮਾਰੇ, ਬੜਾ ਬੁਰਾ ਕੀਤਾ। [4]ਜੋ ਹਥਾਂ ਨਾਲ ਤਾੜੇਗਾ। [5]ਜੇ ਤੁਸੀਂ ਕਹੋ ਕਿ ਅਸੀਂ ਤਿਵੇਂ ਕੀਤਾ ਹੈ ਜਿਵੇਂ ਗੁਰੂ ਜੀ ਨੇ ਕਿਹਾ ਸੀ। [6]ਜਿਸ ਨੇ ਪਹਿਲਾਂ ਹੱਥ ਚੁਕਿਆ ਸੀ। [7]ਇਵੇਂ ਕਰਨਾ ਬਣਦਾ ਸੀ (ਪਰ) ਤੁਸਾਂ.....। [8]ਨੇਤ ਨਾਲ ਵਧੀਕੀ ਹੋਈ ਹੈ ਇਸ ਪਰ, ਇਹ ਗਲ ਤੱਕੋ। [9]ਪ੍ਰਸੰਨ ਕਰੋ।

ਤੂਸ਼ਨ ਭਈ ਨਹਿੰ ਕਛੂ ਸੁਨਾਵੈ॥੧੦॥ਪਿਖਿ ਸ਼੍ਰੀ ਮੁਖ ਤੇ ਤਬਿ ਭਨਸੋ 'ਗੁਰ ਕੋ ਬਚ ਸਾਰੇ। ਮਾਨਹਿੰ ਤਬਿ ਹੁਇ ਸਿਖ ਤਾਂ[1], ਉਰ ਲੇਹੁ ਬਿਚਾਰੇ। ਤੁਸੀਂ ਕਾਮ ਕੋ[2] ਸਿੱਖ ਹੋ ਸਿੱਖੀ ਬਡ ਦੂਰੇ।ਬਾਣਾ ਗੁਰ ਸਿਖ ਕੋ ਧਰਸੋ, ਲਖੀਯਤਿ ਸਿਖ ਰੂਰੇ[3] ॥ ੧੧ ॥ ਅਜਬ ਸਿੰਘ ਕੰਧਾਰ ਕੋ ਨਿਜ ਤਨੁਜਾ ਲਯਾਯੋ। ਗੁਰੂ ਅਗਾਰੀ ਖਰੀ ਕਰਿ 'ਲਿਹੁ ਪ੍ਰਭੂ!' ਅਲਾਯੋ।ਸ਼੍ਰੀ ਮੁਖ ਕਹਸੋ 'ਨਿਹਾਲ ਭਾ,ਸਿੱਖਾ!ਸੁਨਿ ਲੀਜੈ। ਗੁਰ ਹਜ਼ੂਰ ਸਿੱਖੀ ਰਖੀ ਸਭਿ ਮਹਿੰ ਪਰਖੀਜੈ' ॥ ੧੨॥ ਉਠ ਬੋਲਸੋ ਸਿੱਖ ਲੰਪਨੀ 'ਸਿਖ ਤਨੁਜਾ ਜੋਈ। ਮੋਕਉ ਉਚਿਤ ਨ ਬਨਾਹ ਕੇ ਭਗਨੀ ਸਮ ਹੋਈ'। ਸੁਨਿ ਤਬਿ ਬੋਲੀ ਕੰਨਿਕਾ[4][5]ਗੁਰੁਬਾਕ ਬਖਾਨਾ। ਜਿਸ ਤੇ ਆਨੀ ਪਿਤਾ ਨੈ ਅਰਪਨਿ ਕੋ ਠਾਨਾ ॥ ੧੩ ॥ ਅਬਿ ਮੈਂ ਰਹੌਂ ਹਜ਼ੂਰ ਹੀ ਇਤ ਉਤ ਨਹਿ ਜਾਵੌਂ।ਸੇਵਹੁ ਸ਼੍ਰੀ ਗੁਰਦੇਵ ਕੋ ਮੈਂ ਸੁਫਲ ਰਿਝਾਵੌਂ[7] । ਸਭਾ ਸੁਨਾਵਨਿ ਕਾਰਨੇ ਗੁਰ ਬਾਕ ਬਖਾਨੇ।'ਕੰਨਜਾਂ ਜਨੈ ਕਨੈਤ ਕੇ ਸੁਨਿ ਸੋ ਅੱਖਯਾਨੇ[6] ॥੧੪॥ ਕਲੀ ਕਾਲ ਪ੍ਰਥਿਤਸੋ ਜਬਿ ਦੈ ਬਰਖ ਹਜ਼ਾਰੇ। ਭਯੋ ਨੰਦ ਰਾਜਾ ਬਡੋ ਬਹੁ ਲੋਕ ਹੈਕਾਰੇ। ਮਹਾਰਾਜ[5] ਕਹਿਵਾਇ ਕੈ ਖੈਂਚਸੋ ਧਨ ਸਾਰਾ।ਜਬਰੀ ਕਰਿ ਜਗ ਤੇ ਲਯੋ ਧਰਿ ਧਰਨਿ ਮਝਾਰਾ ॥੧੫॥ ਕਰਸੋ ਦਬਾਵਨਿ ਦਰਬ ਜਬਿ ਪਰਜਾ ਘਟ ਹੋਈ*। ਬੀਤ ਗਈ ਤਿਹ ਆਰਬਲ ਮ੍ਰਿਤੁ ਬਸਿ ਭਾ ਸੋਈ । ਤਿਸ ਪਸ਼ਚਾਤਿ ਮਹੀਪ ਕੋ ਬਧ ਭੋਗਤਿ ਬੀਤੇ।ਪੁਨ ਨ੍ਰਿਪ ਬਾਲਕ ਚੰਦ ਭਾ ਧਨ ਤੇ ਸਭਿ ਰੀਤੇ[6]॥੧੬ ॥ ਲੋਕ ਭਏ ਸਭਿ ਰੰਕ ਜਗ, ਗਨ ਦਰਬ ਬਿਹੀਨੇ । ਨਿਜ ਕੰਨਜਾਂ ਬਿਨ ਮੋਲ ਤੇ ਨਹਿੰ ਦੈਬੋ ਕੀਨੇ । ਸੈਨਾ ਕੇ ਨਰ ਬਨਾਹ ਬਿਨ ਸਗਰੇ ਅਕੁਲਾਏ। ਰਾਜਾ ਬਾਲਕ ਚੰਦ ਢਿਗ ਕਹਿ ਬਿਨੈ ਸੁਨਾਏ ॥੧੭ ॥–ਬਿਨਾ ਬਨਾਹ ਤੇ ਭਟ ਰਹੇ, ਤੁਵ ਰਾਜ ਮਝਾਰਾ।ਸੈਂਤਤਿ ਭਈ ਨ ਕਿਸੂ ਤੇ, ਇਹੁ ਕਸ਼ਟ ਉਦਾਰਾ।ਜਾਚਹਿੰ ਮੋਲ ਬਿਸਾਲ ਕੋ, ਧਨ ਏਤਿਕ ਨਾਹੀ।ਦੇਤਿ ਅਲਪ ਤੁਮ ਨੌਕਰੀ ਯਾਂਤੇ ਕਿਤ ਜਾਂਹੀ'–॥ ੧੮॥ ਸੁਨਿ ਲੋਕਨਿ ਤੇ ਖੋਟ ਕੋ ਬਾਲਕ-ਚੰਦ ਭਾਖਾ ।–ਲੇਹੁ ਪ੍ਰਜਾ ਕੀ ਕੰਨਯਕਾ ਜਿਸੁ ਪਰ ਜਿਸੁ ਕਾਂਖਾ । ਰਾਖਨ

---

[1]ਭਾਵ ਸਿੱਖ ਤਦੋਂ ਹੀ ਹੋਈ ਦਾ ਹੈ ਜਦੋਂ ਗੁਰੂ ਦੇ ਸਾਰੇ ਬਚਨ ਮੰਨੀਏ ਤਾਂ.....। [2]ਮਤਲਬ ਦੇ [3]ਕੰਨਜਾਂ। [4]ਕੰਨਿਆਂ ਦੇ ਜਣੇ ਹੋਏ ਕਨੈਤ ਜ਼ਾਤੀ ਦੇ ਹੋਏ, ਸੁਣੋ ਸੁ (ਕਨੈਤਾਂ ਦੀ) ਕਥਾ। [5](ਆਪ ਨੂੰ) ਮਹਾਰਾਜਾ ਅਖਵਾਕੇ। [6]ਧਨ ਤੋਂ ਖਾਲੀ ਸਨ ਸਾਰੇ। [7]ਕਿੱਥੇ ਜਾਣ। *ਪਾ:–ਤਬ ਰੋਈ

ਅਪਨੇ ਸਦਨ ਮਹਿੰ ਲਿਹੁ ਸੁਤ ਉਪਜਾਈ। ਭੋਗ ਭੋਗ ਮਨ ਭਾਵਤੇ ਆਨੰਦ ਵਧਾਈ–॥੧੬॥ਸੁਨਤਿ ਚਮੂੰ ਕੇ ਭਟ ਸਕਲ ਘਰ ਪੂਜਾ ਮਝਾਰ। ਪਰੇ ਕੂਦ ਕਰਿ ਲੇਨਿ ਕੋ ਕੀਨਸਿ ਨਿਜ ਦਾਰਾ। ਮਨ ਭਾਵਤਿ ਭੋਗੀ ਸਭਿਨਿ ਕੈਨਸਾਂ ਗਹਿ ਸੋਈ।ਭਏ ਗਰਭ ਤਿਨ ਕੇ ਤਬੈ ਬੀਤੇ ਦਿਨ ਕੋਈ ॥ ੨੦ ॥ ਮਿਲਿ ਕਰਿ ਮਾਨਵ ਪੂਜਾ ਕੇ ਨ੍ਰਿਪ ਨਿਕਟ ਪੁਕਾਰੇ।–ਅਬਿ ਗਰਭਤਿ ਹੋਈ ਸਕਲ ਬਿਨ ਬਸਾਹੁ–ਉਚਾਰੇ। ਬਾਲਕਚੰਦ ਮਹੀਪ ਤਬਿ ਉਰਬਿਖੈ ਬਿਚਾਰਾ।ਦਈ ਸੌਂਪ ਸਭਿ ਭਟਨ ਕੌ ਹਿਤ ਕਰਿਬੇ ਦਾਰਾ॥੨੧॥ ਤੈ ਭ੍ਰਾਤਨ ਕੋ ਇਕ ਲਈ, ਦੈ ਭ੍ਰਾਤਨਿ ਕੋਈ[1]। ਏਕ ਰਖੀ ਕਿਸ ਏਕ ਨੈ ਦੀਨੀ ਇਮੁ ਸੋਈ। ਤਜੀ ਮ੍ਰਿਜਾਦਾ ਪ੍ਰਥਮ ਕੀ ਇਹ ਨਈ ਚਲਾਈ। ਇਕ ਤ੍ਰਿਯ ਕੇ ਪਤਿ ਬਹੁਤ ਕੇ ਐਸੇ ਠਹਿਰਾਈ ॥ ੨੨ ॥ ਪੰਚ ਭ੍ਰਾਤ ਇਕ ਜੋਖਤਾ ਕਿਨ ਚਾਰਹੁ ਲੀਨੀ[2]।ਇਮ ਬਾਸੀ ਸਭਿ ਸਦਨ ਮਹਿੰ ਕਰਿ ਰੀਤਿ ਨਵੀਨੀ। ਤਿਨ ਕੇ ਸੁਤ ਜਨਮੇ ਅਨਿਕ ਸਭਿਹਿਨਿ ਪ੍ਰਤਿਪਾਰੇ। ਸੰਗਸਾ ਤਿਨਹੁ ਕਨੈਤ ਭੀ ਵਧਿਗੇ ਪਰਵਾਰੇ॥੨੩॥ਕਾਹਨ ਸਿੰਘ ਸੁਨਿ ਲੇਪਨੀ* ਕਯਾ ਕਹੀਐ ਕਾਹੀ[3]। ਇਸ ਸਿਖ ਕੀ ਕੈਨਸਾਂ ਖਰੀ[4] ਲੀਜਹਿ, ਤਜਿ ਨਾਂਹੀ। ਪੁੱਤ੍ਰ ਹੋਇੰਗੇ ਪਾਂਚ ਤੁਵ ਪਰਿਵਾਰ ਘਨੇਰਾ।ਬਚਨ ਹਮਾਰਾ ਮਾਨੀਐ ਸੁਖ ਪਾਇੰ ਬਡੇਰਾ'॥੨੪॥ਸੁਨਿ ਕਰਿ ਸ਼੍ਰੀ ਗੁਰ ਕੇ ਬਚਨ ਮਾਨੇ ਕਰ ਬੰਦੇ। ਸਿੱਖ ਹੁਤੋ ਮਲਵਈ ਸੋ, ਮਨ ਠਾਨਿ ਅਨੰਦੇ। ਤਬਹਿ ਪਢਾਇ ਅਨੰਦ ਕੌ ਨਿਜ ਘਰ ਮਹਿੰ ਲਯਾਯੋ†। ਕਾਨ੍ਹ ਸਿੰਘ ਤਿਹ ਤ੍ਰਿਯਾ ਕਰਿ ਕੁਛ ਕਾਲ

[1]ਕਿਸੇ ਤਿੰਨ ਭਰਾਵਾਂ ਨੇ ਇਕ ਲਈ, ਕਿਤੇ ਦੇ ਭਰਾਵਾਂ ਨੇ ਕੋਈ ਇਕ ਲੈ ਲੀਤੀ। [2]ਚਾਰੋਂ ਨੇ (ਇਕ) ਲੀਤੀ। [3]ਕਿਆ ਕਹਿਣਾ ਹੈ ਕਿਸੇ ਨੂੰ। [4]ਸੁੱਚੀ ਹੈ, ਪਵਿੱਤ੍ਰ ਹੈ। *ਪਾ:–ਸ੍ਰਿੰਘ ਸੁਨਹੁ ਇਮ ਲੇਪਨੀ। †ਇਹ ਬੀ ਖਿਆਲ ਹੈ ਕਿ ਇਹ ਆਨੰਦ ਗੁਰੂ ਜੀ ਨੇ ਆਪ ਵਿਚ ਬੈਠਕੇ ਕਰਵਾਇਆ ਸੀ। ਜੋ ਕਥਾ ਕਨੈਤਾਂ ਦੀ ਸੁਣਾਈ ਹੈ ਉਹ ਬਹੁਤ ਕੁਰਖਤ ਜੇਹੀ ਸਤਿਗੁਰ ਦੇ ਮੁਖਾਰਬਿੰਦੋਂ ਇਸ ਸਮੇਂ ਨਹੀਂ ਨਿਕਲ ਸਕਦੀ ਜਦ ਕਿ ਉਹਨਾਂ ਦੀ ਨਜ਼ਰ ਵਿਚ ਸਿੰਘ ਬੜੇ ਕੀਮਤੀ ਸਨ ਤੇ ਬੇਟੀਆਂ ਸਤਿਕਾਰ ਜੋਗ ਸਨ, ਇੱਥੇ ਹੀ ਦੇਖ ਲਓ ਗੁਰੂ ਜੀ ਦੇ ਉਚੇ ਇਖਲਾਕ ਦਾ ਅਸਰ ਕਿ ਕਾਹਨ ਸਿੰਘ ਸਿੱਖ ਦੀ ਧੀ ਨੂੰ ਭੈਣ ਦ੍ਰਿਸ਼ਟੀ ਨਾਲ ਦੇਖਦਾ ਹੈ ਤੇ ਵਿਆਹਣੋਂ ਇਨਕਾਰ ਕਰਦਾ ਹੈ, ਕਨੈਤਾਂ ਦੀ ਕਥਾ ਸਾਖੀ ਵਿਚ ਆਖੇਪ ਕਰਨ ਵਾਲੇ ਦੇ ਦਿਮਾਗ ਨੇ ਪਾਈ ਹੋਣੀ ਹੈ ਜੋ ਗੁਰੂ ਕੇ ਦਿਮਾਗ਼ ਦੀ ਕੋਮਲਤਾ ਨੂੰ ਅਨੁਭਵ ਨਹੀਂ ਕਰ ਸਕਦਾ। ਆਖੇਪਕਾਰ ਸ਼ਾਇਦ ਬ੍ਰਾਹਮਣ ਹੈ, ਕਨੈਤਾਂ ਤੇ ਚੋਟ ਕਰਦਾ ਹੈ। ਕਨੈਤ ਆਪਣਾ ਨਾਮ 'ਕਨੈਤ' ਇਸ ਕਰਕੇ ਦੱਸਦੇ ਹਨ ਕਿ ਓਹ ਦੂਜੇ ਰਾਜਪੂਤਾਂ ਵਾਂਙੂ ਕੰਨਿਆਂ ਨਹੀਂ

(ਬਾਕੀ ਟੁਕ ਅੱਗੇ ਅਗਲੇ ਪੰਨੇ ਦੇ ਹੇਠ)

ਬਿਤਾਯੋ ॥ ੨੫ ॥ ਪੰਚ ਪੁੱਤ੍ਰ ਤਿਸ ਤੇ ਭਏ ਕ੍ਰਮ ਕ੍ਰਮ ਤੇ ਸੋਈ। ਸੰਗਤ ਕੇ ਆਗੂ ਭਏ ਸਿੱਖੀ ਅਧਿਕੋਈ। ਰਾਮਕੁਇਰ ਇਤਿਹਾਸ ਕੋ ਸਭਿ ਕਹਤਿ ਲਿਖਾਵੈ[1]।ਇਹੁ ਲੋਚਨ ਤੇ ਪਿਖੀ ਨਹਿੰ ਸੁਨਿਬੇ ਮਹਿੰ ਆਵੈ ॥੨੬॥ ਇਕ ਸੁਜਾਨ ਸਿੰਘ ਸਿੱਖ ਥੋ ਲਵਪੁਰਿ ਕੋ ਬਾਸੀ।ਤਿਨਹਿ ਬਿਲੋਕੀ ਨੈਨ ਤੇ ਮੁਝ ਪਾਸ ਪ੍ਰਕਾਸ਼ੀ। ਤਿਸ ਤੇ ਸੁਨੀ ਲਿਖਾਇ ਦੀ ਸਾਹਿਬ ਸਿੰਘ ਲੇਖੋ[2]। ਇਹ ਸਾਖੀ ਸਤਿਗੁਰੂ ਕੀ ਸ਼ਰਧਾਲੁ ਪਰੇਖੋ ॥ ੨੭ ॥ ਕਾਨ੍ਹ ਸਿੰਘ ਸਿਖ ਲੇਪਨੀ ਅਬਿ ਸੁਤ ਹੈ ਤਾਂਹੀ। ਨਾਮ ਬਿਸਾਖਾ ਸਿੰਘ ਤਿਹ ਜਾਨਤਿ ਬਹੁ ਜਾਂਹੀ। ਅਪਨਿ ਪਿਤਾ ਕੀ ਬਾਰਤਾ ਜਾਨਤਿ ਹੈ ਸੋਈ। ਜਨਨੀ ਤੇ ਅਰੁ ਜਨਕ ਤੇ ਸੁਨਿ ਰਿਦੈ ਪਰੋਈ'॥੨੮॥ਇਸ ਪ੍ਰਕਾਰ ਗੁਰ ਬਾਰਤਾ ਕਵਿ ਛੰਦੁ ਬਨਾਵੈ। ਸੁਨਤਿ ਪਢਤਿ ਇਸ ਕਥਾ ਕੋ ਗੁਰਮਤਿ ਕੋ ਪਾਵੈ।ਸੁਨਹਿੰ ਕਾਮਨਾਧਾਰ ਜੋ ਬਾਂਛਤਿ ਫਲ ਦੈ ਹੈ।ਅਨਿਕ ਜਨਮਕੇ ਪਾਪਹਤਿ ਗੁਰਮੁਖਪਦ ਪੈਹੈ॥੨੯॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸਿੱਖ ਪ੍ਰਸੰਗ' ਬਰਨਨੰ ਨਾਮ ਅਸ਼ਟ ਤ੍ਰਿੰਸਤੀ ਅੰਸੂ ॥੩੮॥ ੩੯. [ਮਾਤਾ ਗੁਜਰੀ ਜੀ ਨੂੰ ਦੇਵੀ ਦਾ ਪ੍ਰਸੰਗ ਸੁਣਾਇਆ]।

ਦੋਹਰਾ॥*ਇਸ ਪ੍ਰਕਾਰ ਸਤਿਗੁਰੂ ਕੋ ਹੋਰਿ ਚਰਿਤ ਬਿਸਮਾਇ। ਸਹਹਿ ਕਸੌਟੀ ਸਿੱਖ ਕੋ, ਕੋ ਬੇਮੁਖ ਹੁਇ ਜਾਇ ॥੧॥ ਨਿਸ਼ਾਨੀ ਛੰਦ ॥ਉੱਗ੍ਰ ਤੇਜਮੁਖ ਪਰ ਦਿਪਹਿ ਚਿਤ ਉੱਗ੍ਰ ਸੁਭਾਊ। ਉੱਗ੍ਰ ਬੋਲਿਬੋ ਰਸ ਭਰਨੋ ਸਭਿਹੂੰਨਿ ਸੁਨਾਊ। ਆਸ਼ੈ ਅਤਿ ਗੰਭੀਰ ਜਿਨ ਉਰ ਧੀਰ ਪ੍ਰਬੀਰੰ[3]।ਰਹੈ ਪ੍ਰਕਾਸ਼ਨੋ ਬੀਰ ਰਸੁ ਜਨੁ ਧਰਨੋ ਸਰੀਰੰ ॥ ੨ ॥ ਕਬਹੁ ਮੌਨ ਹੀ ਕਰਿ ਰਹੈਂ ਕਬਿ ਕਹਹਿੰ ਉਤਾਲੇ। ਵਾਕ ਜਥਾ ਨਿਕਸੈ ਬਦਨ ਤਿਮ ਹੁਇ ਤਤਕਾਲੇ।ਤ੍ਰਸਤਿ ਰਹੈਂ ਸੇਵਕ ਨਿਕਟ ਜੋ ਕਾਰ ਚਲਾਵੈਂ। ਅੰਤਰਜਾਮੀ ਸਤਿਗੁਰੂ ਮਨ ਕੀ ਲਖਿ ਪਾਵੈਂ॥੩॥ਸੁਤ ਸੁਭਾਉ ਕੋ ਦੇਖਿ ਕਰਿ ਸ਼੍ਰੀ ਗੁਜਰੀ ਮਾਤਾ।ਕਹਿ ਨ ਸਕੈ ਚਾਹਤਿ ਰਹਹਿ–ਕਸ਼ਾ ਗਤਿ ਹੈ ਤਾਤਾ ?–। ਕਿਤੀ ਬਾਰ ਗਮਨਹਿ ਨਿਕਟ, ਬੈਠਹਿ ਅਵਲੋਕੈ। ਰੁਖ ਪਰਖਹਿ ਨਹਿੰ ਅਪਨਿ ਦਿਸ਼ਿ ਕਹਿਬੋ ਮੁਖ ਰੋਕੈ[4] ॥੪॥ ਮਾਤਾ ਦਿਸ਼ਿ ਤੇ ਮੌਨ ਕਰਿ ਬੈਠਹਿੰ ਸਭਿ ਜਾਨੈਂ[5]।–ਹੋਇ

---

[1]ਕਹਿਕੇ ਲਿਖਵਾਉਂਦੇ ਹਨ। [2]ਨੇ ਲਿਖੀ। [3]ਚੰਗੇ ਸੂਰਮੇ। [4]ਭਾਵ ਮੁਖੋਂ ਨਹੀਂ ਉਚਾਰ ਦੇਮਾਤਾ ਜੀ। *ਹੁਣ ਸੌ ਸਾਖੀ ਦੀ ੧੭ਵੀਂ ਸਾਖੀ ਚੱਲੀ ਹੈ।

[5]ਭਾਵ (ਪਿਛਲੇ ਪੰਨੇ ਦੀ ਬਾਕੀ ਟੂਕ)

ਮਾਰਦੇ ਸਨ, ਕੰਨਿਆਂ ਦਾ ਹਿਤ ਕਰਦੇ ਸਨ [ਕੰਨਜਾਂ। ਹਿਤ=ਕਨੈਤ]। ਤਦਾ: ਖਾਲਸਾ ਵਿਚ ਕਨੈਤਾਂ ਦੀ ਇਹ ਕਥਾ ਨਹੀਂ ਦਿਤੀ ਤੇ ਲੇਪਨੀ ਸਿਖ ਦਾ ਨਾਮ ਅਨੰਦ ਸਿੰਘ ਦਿੱਤਾ ਹੈ।

ਭਵਿੱਖਤ ਮਹਿੰ ਜਥਾ ਕਹਿਬੋ ਨਹਿੰ ਮਾਨੈ–। ਇਸ ਬਿਧਿ ਬੀਤੇ ਕਿਤਿਕ ਦਿਨ ਬਿਸਮਾਵਤਿ ਮਾਈ। ਹਿਤ ਬੋਲਨ ਦ੍ਰਿੜ ਬੁੱਧਿ ਕਰਿ ਨੰਦਨ ਢਿਗ ਆਈ॥੫॥ਬੈਠੇ ਹੁਤੇ ਇਕੰਤ ਤਬਿ ਨਹਿੰ ਸਿੱਖਨਿ ਭੀਰ।ਅਭਿਨੰਦਨ[1] ਸੁਤ ਕੋ ਕਰਤਿ ਬੋਲੀ ਢਿਰਿ ਤੀਰ।"ਹੇ ਸੁਤ!ਨਿਤਪ੍ਰਤਿ ਹੋਤਿ ਹੈ ਮੋਰੋ ਮਨ ਥੋਰ। ਸੁਖ ਨ* ਬਿਲੋਕਨ ਮੈਂ ਕਬਹੁੰ ਕਰਿ ਮੋਹ ਸੁ ਤੋਰ ॥ ੬ ॥ ਪ੍ਰਥਮ ਤੁਮਾਰੇ ਪਿਤਾ ਕੋ ਹੋਯਸਿ ਪਰਲੋਕਾ। ਸਿੰਮ੍ਰਤਿ ਮ੍ਰਿਦੁਲ ਸੁਸ਼ੀਲ ਕੋ[2]ਉਪਜਤਿ ਮੁਝ ਸ਼ੋਕਾ। ਧਰਨੀ ਸਮ ਧੀਰਜ ਧਰਨ ਸਮਰਥ ਸਕਤਿ ਭਾਂਤੀ। ਅਜ਼ਮਤ ਦਈ ਨ, ਸਿਰ ਦਯੋ ਚਿਤਵਉਂ ਦਿਨ ਰਾਤੀ॥ ੭ ॥ ਪਹੁੰਚੀ ਆਜ ਇਕੰਤ ਲਖਿ ਸੰਸੇ ਚਿਤ ਹੋਤੇ। ਗੁਰੂਅਨਿ ਕੇ ਬਡ ਗੁਰੂ ਹਹੁ ਜਨਮੇ ਤੁਮ ਮੋਤੇ। ਸਰਬ ਰੀਤਿ ਸਮਰਥ ਮਹਾਂ ਚਿਤ ਚਹਹੁ ਬਨਾਵੋ। ਅਚਰ ਚਰਹਿ ਚਰ ਅਚਰ ਹੁਇਂ ਲਘੁ ਮੁਖੋਂ ਅਲਾਵੋ[3]॥੮॥ ਕਮ ਜਾਨਹੁੰ ਕਿਮ ਹੋਹਿਗੀ ਗਤਿ ਮੋਹਿ ਅਗਾਰੀ। ਯਹਿ ਚਿਤਵਨਿ ਚਿਤਵਤਿ ਰਹੌਂ ਚਿੰਤਾ ਚਿਤ ਭਾਰੀ। ਮੋਰੋ ਮੋਹ ਨ ਛੁਟਤਿ ਹੈ ਤੁਮ ਬੋਲਹੁ ਨਾਂਹੀ। ਹਸਹਿਂ† ਸ਼ਰੀਕ ਕੁਤਰਕ ਕਰਿ ਬੋਲਤਿ ਬਹੁ ਰਾਹੀਂ[4] ॥ ੯ ॥–ਕਰੀ ਅਰਾਧਨਿ ਚੰਡਿਕਾ ਕਲਜੁਗ ਮਹਿੰ ਸਾਧੀ[5]।ਇਸੀ ਹੇਤੁ ਇਕਬਾਰ ਹੀ ਭਈ ਸੁੰਨ ਸਮਾਧੀ[6]–। ਕੋਚਿਤ ਕਹਿਤੇ ਪਰਸਪਰ–ਜੋ ਕਾਮ ਅਰੰਭਾ। ਸੋ ਪੂਰਾ ਹੋਯਸਿ ਨਹੀਂ ਬਹੁ ਭਯੋ ਅਚੰਭਾ[7]– ॥ ੧੦ ॥ ਕੋਚਿਤ ਕਹਿਤੇ ਅਪਰ ਬਿਧਿ–ਸਾਧਿਕ ਦਿਜ[8] ਜੋਊ । ਕਲੀ

[1]ਅਸ਼ੀਰਵਾਦ। [2]ਯਾਦ ਕਰਕੇ (ਆਪ ਜੀ ਦੇ ਪਿਤਾ ਜੀ ਦੇ) ਕੋਮਲ ਤੇ ਸੁਸ਼ੀਲ ਸੁਭਾਵ ਨੂੰ। [3]ਥੋੜਾ ਹੀ (ਜੋ ਮੁਖੋਂ ਕਹੋ। [4]ਬਹੁਤੀ ਤਰ੍ਹਾਂ ਕਹਿੰਦੇ ਹਨ। [5]ਆਰਾਧ ਕੇ ਸਿੱਧ ਕੀਤੀ। [6]ਭਾਵ ਕਿਸੇ ਨਾਲ ਨਾ ਬੋਲਣਾ ਨਾ ਚਾਲਣਾ।[7]ਹੈਰਾਨ ਭਾਵ ਉਦਾਸ ਹੋਏ ਹਨ।[8]ਭਾਵ ਹਵਨ ਕਰਾਉਣ ਵਾਲਾ।

*ਉਹ ਮਾਤਾ ਜਿਸ ਦੇ ਪਤੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਹੋਣ ਤੇ ਸਪੁੱਤ੍ਰ ਸ਼੍ਰੀ ਕਲਗੀਧਰ ਜੀ ਹੋਣ ਤੇ ਜਿਸ ਦੀ ਬ੍ਰਿਤੀ ਹਰ ਸਮੇਂ ਨਾਮ ਸਿਮਰਨ ਵਿਚ ਰਚੀ ਹੋਵੇ ਉਸ ਦੇ ਮੁਖੋਂ ਇਹ ਸ਼ੋਕ ਮਈ ਵਾਕ ਅਖਵਾਉਣੇ ਕਿ 'ਤੇਰੇ ਪਿਆਰ ਵਿਚ ਮੈਂ ਕੋਈ ਸੁਖ ਨਹੀਂ ਡਿੱਠਾ' ਸੋ ਸਾਖੀ ਦੇ ਆਖੇਪਕਾਰਾਂ ਦੀ ਉਕਾਈ ਹੈ, ਉਹਨਾਂ ਨੇ ਆਮ ਮਾਵਾਂ ਦੇ ਮੋਹ ਤੇ ਦਾਵੇ ਦੇ ਭਾਵ ਨੂੰ ਦੱਸਿਆ ਹੈ। ਕਵਿ ਜੀ ਨੇ ਕੇਵਲ ਉਨ੍ਹਾਂ ਦਾ ਭਾਵ ਹੀ ਛੰਦਾ ਬੰਦੀ ਵਿਚ ਉਲਟਾ ਦਿਤਾ ਹੈ, ਜੈਸਾ ਕਿ ਅੰਸੂ ੩੮ ਦੇ ਅੰਕ ੨੯ ਵਿਚ ਕਵਿ ਜੀ ਲਿਖ ਆਏ ਹਨ। ਸ਼੍ਰੀ ਮੁਖ ਵਾਕ ਮਾਤਾ ਜੀ ਬਾਬਤ ਇਹ ਹੈ:–'ਤਾਤ ਮਾਤ ਮੁਰ ਅਲਖ ਅਰਾਧਾ। ਬਹੁ ਬਿਧਿ ਜੋਗ ਸਾਧਨਾ ਸਾਧਾ'। ਜੋਗ ਸਾਧਨਾ ਵਾਲੀ, ਅਲਖ ਦੀ ਅਰਾਧਨਾ ਵਾਲੀ ਮਾਤਾ ਨੂੰ ਐਸਾ ਲਿਖਣਾ ਬਲਕਿ ਇਕ ਜਗਾ 'ਗੁਜਰੀ ਉਜਰੀ' ਲਿਖ ਮਾਰਿਆ ਹੈ, ਸੋ ਸਾਖੀ ਵਿਚ ਆਖੇਪ ਕਰਨ ਵਾਲੇ ਦੇ ਆਪਣੇ ਖਿਆਲ ਹੀ ਸਮਝਣੇ ਠੀਕ ਹਨ। †ਪਾ:–ਹਮਹਿੰ।

ਕਾਲ ਤੇ ਤ੍ਰਾਸ ਧਰਿ ਖਿਸਕਨੋ ਤਦਿ ਸੋਊ–। ਇੱਤਮਾਦਿਕ ਮਨ ਭਾਵਤੀ ਬਹੁ ਬਾਤ ਬਨਾਈ। ਕ੍ਰਿਪਾਦ੍ਰਿਸ਼ਟਿ ਕਰਿ ਆਪ ਅਬਿ ਮੁਝ ਦੇਹੁ ਬਤਾਈ॥ ੧੧॥ ਮਾਤ ਪਿਤਾ ਗੁਰਦੇਵ ਹੈਂ ਮਨਿ ਕੈ ਇਹੁ ਬਾਤੀ[1]। ਜਥਾ ਜੋਗ ਕਹੀਐ ਸਕਲ ਬਰਤਹਿ ਸੁਖ ਸ਼ਾਂਤੀ[2]। ਸੁਨਿ ਜਨਨੀ ਕੇ ਬੈਨ ਕੋ ਉਠਿ ਤ੍ਰਸ਼ਨ ਚਾਲੇ।ਸ਼੍ਰੀ ਗੁਜਰੀ ਕੋ ਸੰਗ ਲੈ ਹਿਤ ਕਹਿਨ ਸੁਖਾਲੇ[3]॥ ੧੨॥ ਏਕ ਸਿਲਾ ਸੁੰਦਰ ਹੁਤੀ ਇਕ ਸਮ ਤਲ ਜਾਂਹੀ। ਆਸਨ ਹੀਨ ਅਸੀਨ ਗੇ ਮਾਤਹਿ ਕਰਿ ਪਾਹੀ[3]। ਕਹਤਿ ਭਏ 'ਜਨਨੀ ਸੁਨਹੁ ਗਤਿ ਗੁਪਤ ਬਡੇਰੀ। ਦੇਵ-ਤਾਨਿ ਕੀ ਬਾਤ ਜੌ, ਕਹਿਨੀ ਨ ਭਲੇਰੀ॥੧੩॥ਤਊ ਕਹਿਨ ਬਨਯੋਂ ਅਬੈ ਹਠ ਹੋਰਿ ਤੁਮਾਰਾ। ਦੇਵੀ ਭਈ ਪ੍ਰਤੱਛ ਜਿਮ ਬਰ ਦੀਨਿ ਉਦਾਰਾ। ਬ੍ਰਹ-ਮਣ ਬਰ ਕੇਸ਼ਵ ਮਿਲਨੋ ਹਮ ਬ੍ਰੂਝਨ ਕੀਨਾ।–ਤੁਰਕਨ ਤੁਰਤ ਬਿਨਾਸ਼ ਹੁਇ ਕਹੀਯੈ ਸੁ ਪ੍ਰਬੀਨਾ–॥ ੧੪ ॥ ਨੈਨੂ ਪੁੱਤ੍ਰੀ* ਸੇਵਿਬੇ ਤਿਨਿ ਬਿਧਿ ਬਤਲਾਈ। ਫਿਰ ਕਰਿ ਚਹੁੰ ਦਿਸ਼ਿ ਸੈਲ ਕੇ ਦੇਖਤਿ ਬਿਧਿ ਸਾਈ। ਚਢਿ ਉਪਰ ਹੋਰੀ ਗੁਫਾ ਲਘੁ ਬੀਚ ਬਰੇ ਹੈਂ। ਨੰਦਾ ਤਿਥ ਗੁਰਵਾਰ ਪੁਖ[4] ਤਹਿੰ ਬੈਠਿ ਥਿਰੇ ਹੈਂ ॥੧੫॥ ਲਗੋ ਅਰਾਧਨਿ ਧਰਮ ਹਿਤ ਧਰਿ[5] ਭਾਰ ਨਿਵਾਰੈਂ। ਪਾਂਚ ਪਹਿਰ ਕੋ ਪ੍ਰਥਮ ਹੀ[6] ਕਰਿ ਹਮਨ ਬਿਚਾਰੈਂ। ਪੁਨ ਦ੍ਵਾਦਸ਼ ਹੀ ਜਾਮ ਕੋ ਕਰਿ ਹਮਨ ਬਿਸਾਲਾ।ਦੇਵੀ ਮੂਰਤਿ ਧਯਾਨ ਧਰਿ ਇਕ ਭੇ ਤਿਸ ਕਾਲਾ ॥ ੧੬ ॥ ਚੌਪਈ ॥ ਲਗੋ ਰੈਣ ਦਿਨ ਅੰਤਰ ਭੂਲਾ[7]। ਦੇਵ ਕਾਮ[8] ਸਭਿ ਅੰਗਨਿ ਝੂਲਾ।–ਉਣਉਣ ਮੁਣਮੁਣ ਗੁਣਗੁਣ ਰੁਣਰੁਣ–। ਖੋੜਸ ਅੰਕ[9] ਜਾਪ ਕਰਿ ਧੁਣ ਧੁਣ[10]--॥ ੧੭ ॥ ਕੇਸ਼ੋਦਾਸ ਕਹਯੋ ਹਿਤ ਦੇਵੀ[11] ।–ਭੇਟ

[1]ਭਾਵ, ਮਾਤਾ ਪਿਤਾ ਪੂਜਨ ਯੋਗ ਹਨ ਇਹ ਗਲ ਮੰਨਕੇ। [2]ਸੁਖਦਾਈ ਵਾਰਤਾ ਕਹਿਣ ਲਈ। [3]ਬਿਨਾਂ ਆਸਣ ਬੈਠ ਗਏ ਮਾਤਾ ਜੀ ਨੂੰ ਪਾਸ ਹੀ ਬਿਠਾ ਕਰਕੇ। [4]ਏਕਮ ਤਿਥ, ਵੀਰਵਾਰ, ਪੁਖ ਨਿਛੱਤ੍ਰ। [5]ਧਰਤੀ ਦੇ। [6]ਪਹਿਲਾਂ ਤਾਂ। [7]ਰਾਤ ਦਿਨ ਪੂਜਾ ਵਿਚ ਲਗਿਆਂ (ਰਾਤ ਦਿਨ ਦਾ) ਫਰਕ ਭੁੱਲ ਗਿਆ। [8]ਦੇਵੀ ਦਾ ਆਵਾਹਨ ਰੂਪੀ ਕੰਮ। [9]ਸੋਲਾਂ ਅੱਖਰਾਂ ਦਾ। ਇਹ ਗਲ ਸ੍ਰੀ ਮੁਖਵਾਕ ਪਾ: ੧੦ ਦੇ ਉਲਟ ਹੈ ਯਥਾ:–ਨਾ ਜਾਪ ਆਨ ਕੋ ਜਪੋਂ। ਨਾ ਅਉਰ ਥਾਪਨਾ ਥਪੋਂ। [10]ਕੀਤਾ ਉਚਾਰ ਕੇ। [11]ਨੇ ਦੱਸਿਆ ਸੀ ਦੇਵੀ ਵਾਸਤੇ।

*ਪਿੱਛੇ ਦੇਵੀਦੇ ਸ਼ਾਸਤ੍ਰੋਕ ਨਾਮ ਆਉਂਦੇ ਰਹੇ ਹਨ,ਦੇਵੀ ਤੋਂ ਮੁਰਾਦ ਭਵਾਨੀ ਕਾਲਿਕਾ ਆਦਿ ਸੀ। ਇਥੇ ਨੈਨੂ ਪੁੱਤ੍ਰੀ ਉਸੇ ਦਾ ਨਾਮ ਦਿਤਾ ਹੈ। ਨੈਣਾ ਪਿੱਛੇ ਗੁਜਰ ਦਾ ਨਾਂ ਦੱਸ ਆਏ ਹਨ। ਭਾਈ ਸਾਹਿਬ ਜੀ ਤਾਂ ਅਨੁਵਾਦ ਹੀ ਕਰ ਰਹੇ ਹਨ ਸੋ ਸਾਖੀ ਦਾ। ਕੀਹ ਜਾਣੀਏ ਏਥੇ ਸੋ ਸਾਖੀ ਦੇ ਆਖੇਪਕਾਰ ਦੇ ਦਿਲ ਦੀ ਗਲ ਅਕਸ ਮਾਤ੍ਰ ਨਿਕਲ ਗਈ ਹੈ ਕਿ ਦੇਵੀ ਉਥੇ ਕੋਈ ਨਹੀਂ ਸੀ, ਨੈਨੂ ਗੁਜਰ ਦੀ ਧੀ ਦੇਵੀ ਸੀ।

ਰਾਖੀਐ ਤਿਸ ਛਿਨੁ ਦੇਵੀ[1]–।ਹਮ ਬੋਲੇ–ਤੁਮ ਓਟਹਮਾਰੀ।ਬਿੱਪ੍ਰ ਸਾਰਸੁਤ ਛੱਤ੍ਰਨਿ ਭਾਰੀ[2] ॥ ੧੮ ॥ ਸਦਾ ਸਹਾਇਕ ਹੋਵਤਿ ਰਹੋ–।ਸੁਨਿ ਕਰਿ ਦਿਜ ਹਿਤ ਧਰਿ ਪੁਨ ਕਹੇ ।–ਬੀਰ ਗੁਰੂ ਤੁਮ ਧੰਨ ਉਦਾਰਾ । ਦੇਵ ਅਰਾਧਨਿ ਉੱਦਮ ਧਾਰਾ॥੧੯॥ਕਹਿਣਾ ਮੋਰ ਤੁਮਾਰੇ ਹੇਤੁ । ਰੈਨ ਦਿਨਾ ਨਿਤ ਪਢਹੁ ਸੁਚੇਤ । ਤਨ ਕਰਿ ਸੁੱਧ ਬ੍ਰਹਮਚਰਜ ਰਹਿਣਾ।ਮੌਨ ਹੋਇ ਅਨਸੁਨ ਅਨੁ ਕਹਿਣਾ[3]–॥ ੨੦ ॥ ਜਿਸ ਬਿਧਿ ਦੇਵੀ ਰੁਚਿ ਉਪਜਾਈ । ਗੁਰੂ ਕ੍ਰਿਪਾ[4] ਨਿਤ ਭਈ ਸਵਾਈ । ਅਰਪੀ ਦੇਹ ਗੇਹ ਕੀ ਬਾਤਿ[5] । ਅਲਪ ਅਹਾਰ ਘ੍ਰਿੱਤ ਤਿਲ ਖਾਤਿ ॥੨੧॥ ਪੰਚ ਮਾਸ ਤੇ ਆਂਖ ਉਘਾਰੀ । ਸੁਪਨ ਸੁਨਾਇ –ਅਉਂ ਇਕ ਬਾਰੀ[6]–। ਸਭੀ ਬ੍ਰਿਤਾਂਤ ਭਲੇ ਕਹਿ ਦਯੋ[7] । ਜਾਗ੍ਰਤ ਸੁਪਨ ਏਕ ਸਮ ਭਯੋ ॥੨੨॥ ਬੀਤ ਗਏ ਦਸ ਮਾਸ ਅਰਾਧਤਿ।ਆਇ ਇਕਾਦਸ਼ਮੋ ਬਿਧਿ ਸਾਧਤਿ[8] । ਨਵਮੀ ਥਿਤ ਰਵਿਦਿਨ[9] ਰਹਿ ਜਾਮੂ।ਕਹਯੋ ਬਿੱਪ੍ਰ –ਬਿਦਤਹਿ ਬਲ ਧਾਮੂ ॥ ੨੩ ॥ ਦੇਨਿ ਉਪਾਇਨ ਜੁਗਤਿ ਬਿਚਾਰਤਿ–। ਕੇਸ਼ੋਦਾਸ ਧਾਰਿ ਛਰੁ ਆਰਤਿ । ਚਲਯੋ ਮਿਸ਼ਰ ਕੁਛ ਮਨ ਭਯੋ ਥੋਰਾ।ਇਸ ਬਿਧਿ ਮਮ ਢਿਗ ਕਹੀ ਨਿਹੋਰਾ ॥੨੪॥ ਜਾਮ ਦਸੇਸ ਅਰੁ ਘਟਿਕਾ ਚਾਰੁ । ਝਮਕੇ ਜਗਮਗ ਪੁੰਜ ਪਹਾਰ । ਕਨਾ ਦਾਮਨਿ ਕਨਾ ਸੂਰਜ ਚੰਦਾਦਮਕਯੋ ਬਦਨ ਪ੍ਰਕਾਸ਼ ਬਿਲੰਦ ॥੨੫॥ਲੋਚਨ ਮੀਚ ਭਯੋ ਮੈਂ ਠਾਂਢੋ।ਨਿਰਖਤਿਰੂਪ ਪ੍ਰੇਮ ਉਰ ਬਾਢੋ।ਬੋਲੀ ਹਸਤਿ[10] ਮੀਚ*ਗਰਜਾਨੀ[11]।–ਪੰਚ ਸਕੇਸ ਦੀਨਿ ਬਲ ਖਾਨੀ[12]–॥੨੬॥ਪੀਛੇ ਉਸਤਤਿ ਅਧਿਕ ਪ੍ਰਕਾਸ਼ੀ।ਕਹਯੋ–ਧਯਾਇਹੌਂ ਐਹੌਂ ਪਾਸੀ[13]। ਚਖ ਮੀਚੇ, ਮੀਚ ਹੈ ਜਾਊਂ[14]।ਪੀਛੇ ਪੰਚ ਬੀਚ ਨਿਕ ਸਾਊਂ ॥੨੭॥ ਚਾਲੀ ਬਰਖ ਤੁਮਹਿ ਪਸ਼ਚਾਤੀ।ਬਿਨ ਸਹਿ ਤੁਰਕ ਤੇਜ ਬੱਖਸ਼ਾਤੀ। ਹੋਇ ਤੁਮਾਰੀ ਪੂਰਨ ਆਸ਼ਾ । ਰਾਜ ਖਾਲਸੇ ਹੋਹਿ ਪ੍ਰਕਾਸ਼ਾ ॥ ੨੮ ।

[1]ਦੇਣ ਵਾਸਤੇ। [2]ਛਤ੍ਰੀਆਂ ਦੇ ਸਾਰਸੁਤ ਬ੍ਰਾਹਮਣ ਹੀ ਭਾਰੀ (ਆਸਰਾ ਹਨ)। [3]ਨਾ ਸੁਣਨਾ ਨਾ ਕਹਿਣਾ। [4]ਗੁਰੂ (ਨਾਨਕ ਜੀ) ਦੀ ਮਿਹਰ। [5]ਸਰੀਰ ਤੇ ਘਰ ਦੀ ਬਾਤ ਅਰਪੀ(ਦੇਵੀ ਨੂੰ)।[6]ਦੇਵੀ ਨੇ ਕਹਿਆ ਮੈਂ ਇਕ ਵਾਰ ਆਊਂਗੀ। [7](ਦੇਵੀ ਨੇ)। [8]ਬਿਧੀ ਨੂੰ ਸਾਧਦਿਆਂ। [9]ਐਤਵਾਰ। [10]ਹੱਸਕੇ। [11](ਮਾਨੋਂ) ਮੌਤ ਗੱਜੀ ਹੈ। [12]ਕੇਸ਼ ਸਹਿਤ ਪੰਚ ਬਲ ਦੀ ਖਾਣ ਦਾਨ ਦਿਤਾ।[13]ਯਾਦ ਕਰੋਗੇ ਤਾਂ ਪਾਸ ਆਵਾਂਗੀ। [14]ਤੁਸਾਂ ਨੇਤ੍ਰ ਮੀਚੇ ਹਨ ਇਸ ਤੇ ਮੈਂ ਬੀ ਲੋਪ ਹੋ ਜਾਵਾਂਗੀ। ਸੋ ਸਾਖੀ ਦਾ ਪਾਠ ਹੈ 'ਚਖੁ ਮਿੱਚੇ ਮੀਚੈਂ ਹੁਇ ਜਾਊਂ' ਤੁਸਾਂ ਨੈਣ ਮੀਟ ਲਏ ਸਨ (ਇਸ ਕਰਕੇ ਮੈਂ) ਉਹਲੇ ਹੋ ਜਾਵਾਂਗੀ। [ਮੀਚੈਂ=ਅੱਖ ਉਹਲੇ ਹੋਣਾ, ਲੋਪ ਹੋਣਾ] ਇਥੇ ਕਵਿ ਜੀ ਦੇ ਮੀਚ ਪਦ ਦਾ ਅਰਥ ਮੌਤ ਨਹੀਂ ਪਰ (ਮੀਚੈ=) ਉਹਲੇ ਹੋਣਾ ਹੈ। *ਪਾ:–ਮਾਤ।

ਸ਼ਸਤ੍ਰ ਕਰਦ ਇਹੁ ਲੀਜੈ ਮੇਰਾ। ਪਾਹੁਲ ਦੇ ਜਲ[1] ਮਾਧੁਰ ਫੇਰਾ। ਸੂਰ ਹੋਇਗਾ ਸਿਦਕ ਤੁਮਾਰਾ। ਅਬਿ ਦੀਜੈ ਮੋਕਉ ਉਪਹਾਰਾ—॥ ੨੯ ॥ਕਰਦ ਪਕੜਿ ਬਪੁ ਰਕਤ ਨਿਕਾਰਾ। ਬੂੰਦ ਲੀਨਿ ਨਿਜ ਰੂਪ ਸੁਧਾਰਾ[2]। ਕਹਯੋ ਲੰਕੜੇ—ਮੁਝ ਤੇ ਲੈਹੋ। ਕਛਨੀ ਭੇਖ ਪੰਥ ਕੋ ਦੈਹੋ ॥ ੩੦ ॥ ਤੁਮ ਸਹਾਇਤਾ ਹਿਤ ਮੈਂ ਆਊਂ। ਲਾਜ ਪੰਥ ਕੀ ਰਾਖਿ ਵਧਾਊਂ—। ਅੰਤਰਧਾਨ ਭਈ ਪੁਨ ਦੇਵੀ। ਸਹਿਤ ਲੰਕੁਰਾ ਗਣਨਿ[3] ਅਭੇਵੀ॥ ੩੧ ॥ ਤਿਸ ਦਿਨ ਤੇ ਮਾਤਾ! ਸੁਨਿ ਘਟਕੀ[4]। ਜਗਤ ਰੀਤਿ ਚਟਪਟ ਸਭਿ ਛੁਟਕੀ॥ਅਪਰ ਬਾਤ ਕੁਛ ਨਹੀਂ ਬਤਾਊਂ। ਦੇਵੀ ਬਰਜਯੋ ਸਦਾ ਛਪਾਊਂ ॥ ੩੨ ॥ ਗੁਰ ਮਾਯਾ ਕੁਛ ਜਾਇ ਨ ਜਾਨਾ। ਮਾਯਾ ਤਜਾਗ ਭਯੋ ਮਸਤਾਨਾ। ਬਧਯੋ ਬੈਰ ਰਾਜਨਿ ਕੇ ਸੰਗਾ। ਲਰੈਂ ਸਿੰਘ ਮਨ ਭਾਵਤਿ ਜੰਗਾ ॥ ੩੩ ॥ ਕੇਤਿਕ ਦਿਨ ਮਹਿਂ ਕੇਸ਼ਵਦਾਸ। ਕੁਛਕ ਲਾਜ ਆਯਹੁ ਹਮ ਪਾਸ। ਕਹਯੋ ਤਿਸੈ —ਤੁਵ ਕਰੁਨਾ ਪਾਇ। ਜਥਾ ਮੰਤ੍ਰ ਬਿਧਿ ਦਈ ਸਿਖਾਇ ॥ ੩੪ ॥ ਭਈ ਬਿਦਤ ਬਾਂਛਤਿ ਬਰ ਦਯੋ। ਕਾਰਜ ਸਕਲ ਸਪੂਰਨ ਭਯੋ।ਸਵਾਲਾਖਅਬਿ ਦੈ ਹੈਂ ਧਨ ਕੋ—।ਇਮ ਕਹਿ ਮੇਲਯੋ ਅਪਨੇ ਤਨ ਕੋ[5] ॥੩੫॥—ਜਿਸ ਥਲ ਹੋਵਹਿ ਬਾਸ ਹਮਾਰਾ। ਦਿਯੋ ਤਿਸੀ ਥਲ ਬਾਸ ਤੁਮਾਰਾ—। ਰੋਇ ਪ੍ਰਥਮ ਪੁਨ ਦਿਜਬਰ ਭਾਖਾ।—ਮੁਹਿ ਅਭਿਲਾਖ ਸਾਚ ਤੁਮ ਭਾਖਾ—॥੩੬॥[6]ਬਹੁਰ ਬਿੱਪ੍ਰ ਜੈਸੇ* ਮਿਲ ਗਿਨਾ। ਗਯੋ ਕਹੂੰ ਕਿਨ ਸੁਨਾ ਨ ਗਨਾ[6]। ਸੁਨਿ ਜਨਨੀ!ਹੋਈ ਬਿਧਿਜੈਸੀ।ਬਰਨਨ ਕਰੀ ਤੋਹਿ ਸੰਗ ਤੈਸੀ॥੩੭॥ਕੁਛਸੰਦੇਹ ਨਹੀਂ ਮਨ ਰਾਖਹੁ।ਪ੍ਰਗਟਹਿ ਪੰਥ ਮਹਿਦ ਅਭਿਲਾਖਹੁ[7]। ਸ਼੍ਰੀ ਗੁਜਰੀ ਸੁਨਿ ਕੈ ਸੁਤ ਬੈਨ।ਨਿਸ਼ਚਲ ਮਨ ਕਰਿ ਗਮਨੀ ਐਨ॥ ੩੮ ॥ ਸ੍ਰੀ ਦੇਵੀ ਬਿਦਤਨਿ ਕੇ ਪਾਛੇ।ਏਕ ਦਸੋਸ ਬੈਠੇ ਗੁਰ ਆਛੇ।ਇਕ ਸੋਢੀ ਸਮੀਪ ਤਬਿ ਬੈਸਾ। ਬੂਝਯੋ [8]ਦਿਜ ਬ੍ਰਿਤੰਤ ਭਾ ਕੈਸਾ ॥ ੩੯ ॥ ਗਯੋ ਪਲਾਇ ਨ ਦਈ ਦਿਖਾਈ। ਕਹਯੋ ਜੁ ਦੈਨਿ ਦਰਬ ਸਮੁਦਾਈ। ਬਿੱਦਮਾਵਾਨ ਉਪਾਇ ਮਹਾਨਾ[9]। ਕਰਯੋ ਸਕਲ ਬਿਧਿ[10], ਸੋ ਤੁਮ ਜਾਨਾ[7]॥੪੦॥ ਸਭਿਨਿ ਸੁਨਤਿ

[1]ਜਲ ਵਿਚ ਫੇਰਕੇ। [2]ਆਪਣੇ ਰੂਪ ਵਿਚ ਧਾਰ ਲਈ। [3]ਲੰਕੜੇ ਤੇ ਗਣਾਂ ਸਮੇਤ। [4]ਦਿਲ ਦੀ ਗਲ। [5]ਭਾਵ ਜੱਫੀ ਪਾਈ। [6]ਫੇਰ ਬ੍ਰਾਹਮਣ ਜਿਵੇਂ ਮਿਲਕੇ ਗਿਣਕੇ ਗਿਆ ਕਿਸੇ ਨੇ ਨਾ ਸੁਣਿਆਂ ਨਾ ਜਾਣਿਆਂ ਭਾਵ ਪਤਾ ਨਹੀਂ। [7]ਅਸਲ ਪਾਠ 'ਅਬ ਲਾਖਹੁ' ਜਾਪਦਾ ਹੈ, ਲਿਖਾਰੀ ਦੀ ਕਲਮ ਉਕਾਈ ਹੈ। ਅਰਥ—ਹੁਣ (ਤੁਸੀਂ) ਲਖ ਲਓ ਕਿ ਪੰਥ ਬਹੁਤ ਪ੍ਰਗਟੇਗਾ। (ਅ) ਤੁਸੀਂ ਬਹੁਤ ਅਭਿਲਾਖਾ ਕਰੋ ਕਿ ਪੰਥ ਪ੍ਰਗਟੇ। [8]ਬੜੇ ਜਤਨ ਕਰਨ ਵਾਲਾ। [9]ਸਾਰੀ ਬਿਧੀ (ਜਿਸ ਨੇ) ਕੀਤੀ ਹੈ। *ਪਾ:—ਏਕ।

ਬੋਲੇ ਗੁਰ ਧੀਰਾ। 'ਕੇਸ਼ਵ ਧਾਰਨੋ ਜਾਇ ਸਰੀਰਾ। ਹਮਰੋ ਸਿੱਖ ਹੋਇ ਅਵਤਰੇ। ਰਣ ਸਿੰਘ[1] ਨਾਮ ਭੂਮ ਪਰ ਥਿਰੇ॥੪੧॥ ਦੋਇ ਜਨਮ ਪਹਿਲੋਂ ਧਰਿ ਲੈ ਹੈ।ਦੇਹ ਤੀਸਰੀ ਅਸ ਪੁਨ ਪੈ ਹੈ।ਬਹੁਤਨਿ ਸੰਗ ਭਿਰੇਗਾ ਜਬਿਹੀ। ਕਰਹਿ ਰਾਜ ਹੈਕਾਰੀ ਤਬਿਹੀ॥ ੪੨॥ ਲਵਪੁਰਿ ਮਹਿੰ ਕਰਿ ਨਿਜ ਰਜਧਾਨੀ। ਜੀਤੈ ਦੇਸ਼ਨਿ ਬਿਜੈ ਮਹਾਨੀ। ਅੰਤ ਸਮੈਂ ਗਤਿ ਹੋਹਿ ਬਹੋਰੀ[2]।ਤਨ ਕੋ ਤਯਾਗ ਆਇ ਮਮ ਓਰੀ*'॥ ੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਮਾਤ ਸੋਂ' ਪ੍ਰਸੰਗ ਬਰਨਨੰ ਨਾਮ ਏਕ ਊਨ ਦੱਤ੍ਵਾਰਿੰਸਤੀ ਅੰਸੂ ॥ ੩੯ ॥

੪੦. [ਲਾਂਗਰੀ ਤਕਰਾਰੀ। ਕਹੀ ਲੋਕਾਈ। ਲੰਗਰ ਅਟਕਾ]।

ਦੋਹਰਾ॥ †ਇਸ ਪ੍ਰਕਾਰ ਸ਼੍ਰੀ ਸਤਿਗੁਰੂ ਬੈਠੇ ਸਭਾ ਸਥਾਨ। ਬ੍ਰਿੰਦ ਸਿੱਖ ਮਿਲਿ ਕੈ ਤਬੈ ਕਰੀ ਪੁਕਾਰ ਮਹਾਂਨ‡॥ ੧॥ਨਿਸ਼ਾਨੀ ਛੰਦੁ॥ 'ਗੁਰੂ ਗਰੀਬ-ਨਿਵਾਜ ਪ੍ਰਭੁ ਹੋ§ ਕ੍ਰਿਪਾਨਿਧਾਨਾ! [3]ਤਕਰਾਈ ਸੁ ਪ੍ਰਸਾਦਿ ਕੈ, ਸਭਿ-

[1]ਰਣਜੀਤ ਸਿੰਘ। [2]ਫਿਰ ਮੁਕਤੀ ਹੋਵੇਗੀ। [3]ਪ੍ਰਸ਼ਾਦ ਦੀ ਤਕੜਾਈ ਕਰਾਓ ਸਭ ਨੂੰ (ਭੁੱਖੇ ਰਹਿੰਦੇ) ਜਾਣਕੇ। ਪਰੰਤੂ ਸ਼ੁਧ ਪਾਠ 'ਤਕਰਾਰੀ' ਹੈ, ਤਕੜਾਈ ਲਿਖਣਾ ਲਿਖਾਰੀ ਦੀ ਉਕਾਈ ਹੈ। ਸੋ ਸਾਖੀ ਵਿਚ 'ਤਕਰਾਰੀ' ਪਾਠ ਹੈ। ਫਿਰ ਅਰਥ ਐਉਂ ਲਗਦਾ ਹੈ–'ਲਾਂਗਰੀ ਪ੍ਰਸ਼ਾਦ ਦਾ ਤਕਰਾਰੀ ਹੈ, ਇਹ ਗੱਲ ਸਭ ਨੇ ਜਾਣ ਲਈ ਹੈ, ਥੋੜਾ (ਖਾਣ ਨੂੰ) ਦੇਂਦਾ ਹੈ, ਜੋ ਸਿਖ ਹੋਰ ਮੰਗਣ ਤਾਂ ਬੋਲਦਾ ਹੀ ਨਹੀਂ,ਚੱਪ ਵਟ ਜਾਂਦਾ ਹੈ, ਜੋ ਬੋਲਦਾ ਹੈ ਤਾਂ ਉਲਟ ਪੁਲਟ।' ਸੋ ਸਾਖੀ ਦਾ ਪਾਠ ਹੈ:–ਲਾਂਗਰੀ ਪ੍ਰਸ਼ਾਦ ਦਾ ਤਕਰਾਰੀ ਹੈਗਾ [ਤਕਰਾਰੀ=ਝਗੜਾ ਕਰਨ ਵਾਲਾ]।

*ਇਹ ਸਾਰਾ ਅੰਸੂ ਸੋ ਸਾਖੀ ਦੀ ੧੭ਵੀਂ ਸਾਖੀ ਹੀ ਹੈ। ਇਸ ਦੇ ਅੰਤ ਵਿਚ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਕੇਸ਼ਵ ਦਾਸ ਬ੍ਰਾਹਮਣ ਦਾ ਹੀ ਤੀਸਰਾ ਜਨਮ ਹੈ। ਜਿਵੇਂ ਬ੍ਰਾਹਮਣਾਂ ਨੇ ਅਕਬਰ ਨੂੰ ਪਿਛਲੇ ਜਨਮ ਬ੍ਰਾਹਮਣ ਤਪੱਸ੍ਵੀ ਦੱਸਿਆ ਸੀ, ਤਿਵੇਂ ਸੋ ਸਾਖੀ ਵਿਚ ਆਖੇਪ ਕਰਨ ਵਾਲੇ ਨੇ ਮਹਾਰਾਜੇ ਨੂੰ ਪਿਛਲੇ ਜਨਮਾਂ ਵਿਚ ਬ੍ਰਾਹਮਣ ਕੇਸ਼ੋਦਾਸ ਦੱਸਿਆ। ਭਾਵ ਸਪਸ਼ਟ ਹੈ ਕਿ ਮਹਾਰਾਜ ਬ੍ਰਾਹਮਣਾਂ ਵਲ ਝੁਕ ਜਾਵੇ। ਕਦੇ ਕੋਈ ੧੭੯੧ ਦੀ ਸੋ ਸਾਖੀ ਲੱਭੇ ਤਾਂ ਇਹ ਸਾਖੀ ਨਹੀਂ ਮਿਲੇਗੀ। ਕਵੀ ਜੀ ਖੋਜ ਪੜਤਾਲ ਨਹੀਂ ਕਰ ਸਕੇ, ਉਹਨਾਂ ਨੇ ਸਾਰੀ ਪੋਥੀ ਨੂੰ ਸ਼ਰਧਾ ਪੂਰਬਕ ਸਹੀ ਮੰਨਕੇ ਛੰਦਾ ਬੰਦ ਰੂਪ ਪਹਿਨਾਇਆ ਹੈ। ਕੇਸ਼ੋਦਾਸ ਨੂੰ ਭੁਲਾ ਦੇਣਾ ਉਸ ਦੇ ਗੁੱਸੇ ਹੋਣ ਤੇ ਗੁਰੂ ਜੀ ਦਾ ਉਸ ਨੂੰ ਸਿੱਖਾਂ ਦੀ ਵਿਸ਼ੇਸ਼ਤਾ ਦੱਸਣੀ ਤੇ ਉਸ ਦਾ ਚਟਪਟਾ ਕੇ ਕ੍ਰੋਧਤ ਹੋਕੇ ਆਪਣੀ ਰੋਜ਼ੀ ਲਈ ਉਦਾਸ ਹੋਕੇ ਰੋ ਪੈਣਾ ਤਾਂ ਸਾਰੇ ਵਾਕ ਸਾਡੇ ਪਾਸ ਦਸਮੇਂ ਪਾਤਸ਼ਾਹ ਜੀ ਦੇ ਸ੍ਰੀ ਮੁਖਵਾਕ ਮੌਜੂਦ ਹਨ, ਉਹਨਾਂ ਵਿਚ ਗੁਰੂ ਜੀ ਨੇ ਕਿਉਂ ਨਹੀਂ ਕਿਹਾ ਕਿ ਫਿਰ ਅਸੀਂ ਕ੍ਰਿਪਾਲੂ ਹੋਕੇ ਕੇਸ਼ੋਦਾਸ ਨੂੰ ਤੂੰ ਜਨਮ ਦੇਕੇ ਫਿਰ ਲਾਹੌਰ ਦਾ ਸਿੱਖ ਮਹਾਰਾਜਾ ਬਣਕੇ ਅਵਤਰਣ ਦਾ ਵਰ ਦੇਂਦੇ ਹਾਂ, ਉਸ ਟਿਕਾਣੇ ਜ਼ਿਕਰ ਨਾ ਹੋਣਾ ਸੋ ਸਾਖੀ ਦੇ ਲੇਖ ਨੂੰ ਗੁਰੂ ਉਕਤੀ ਸਾਬਤ ਨਹੀਂ ਹੋਣ ਦੇਂਦਾ।' †ਸੋ ਸਾਖੀ ਦੀ ਹੁਣ ੧੮ਵੀ ਸਾਖੀ ਇੱਥੋਂ ਚੱਲੀ ਹੈ। ‡ਪਾ:–ਬਖਾਨ। §ਪਾ:–ਗੁਰ।

ਹਿਨਿ ਹੀ ਜਾਨਾ। ਦੇਤਿ ਲਾਂਗਰੀ ਅਲਪ ਹੀ ਜਾਚਤਿ ਸਿਖ ਫੇਰੀ। ਨਹਿੰ ਬੋਲਹਿ, ਮੁਖ ਮੌਨ ਧਰਿ, ਜੇ ਕਹਹਿ ਕੁਫੇਰੀ[1] ॥੨॥ ਸ਼੍ਰੀਮੁਖ ਤੇ ਮੁਸਕਾਇ ਕਰਿ ਇਮ ਬਾਕ ਬਖਾਨਾ। "ਲੋਭੀ ਦੀਰਘ ਲਾਂਗਰੀ ਨਾਹਿਨ ਤ੍ਰਿਪਤਾਨਾ। ਗੁਰ ਧਨ ਇਨ ਖਾਧੋ ਅਧਿਕ ਭਹਿਕਸੋ[2] ਮਨ ਮਾਂਹੀ। ਪਿਛਲੇ ਜਨਮ ਮਸੰਦ ਥੋ ਭੂਖਾ ਬਡ ਆਹੀ ॥੩॥ਚੌਪਈ॥ ਜੇਂਵਹੁ[3], ਦੇਗ਼ ਗੁਰੂ ਕੀ ਹੋਇ*। ਦੇਗ਼ ਵਾਹਿਗੁਰੂ ਜੀ ਕੀ ਸੋਇ।ਸ੍ਵਾਦ ਦੇਗ਼ ਮਹਿੰ ਬਹੁਤੋ ਰਹੈ।ਜੋ ਪਾਹੁਲੀਆ ਗੁਰ ਸਿਖ ਅਹੈ ॥ ੪ ॥ ਨਹੀਂ ਪ੍ਰਸ਼ਾਦਿ ਦੇਗ ਕੋ ਖਾਇ। ਸੋ ਨਹਿੰ ਗੁਰ ਕੋ ਸਿੱਖ ਕਦਾਇ। ਅਬਿ ਤੇ ਸੁਨਹੁ ਸਿੱਖ ਸਭਿ ਭਾਈ। ਕਰਿਕੈ ਰਹਿਤ ਜਥਾ ਹਮ ਗਾਈ ॥੫॥ ਆਪ ਪ੍ਰਸ਼ਾਦਿ ਬਨਾਵਹੁ ਤਮਾਰ। ਢਿਗ ਹ੍ਵੈ ਦੀਜਹਿ –ਅਚਹੁ ਅਹਾਰ[a]–। ਸਿੱਖ ਪ੍ਰਸ਼ਾਦਿ ਛਕਾਵੈ ਸਿਖ ਕੋ। ਹੋਇ ਨਿਹਾਲ ਨ ਕਸ਼ਟ ਭਵਿਖ ਕੋ ॥ ੬ ॥ ਆਸ਼੍ਰਮ ਬਰਨ ਸਭਿਨਿ ਤੇ ਤਮਾਗੀ। ਪੰਥ ਗੁਰੂ ਕੋ ਪ੍ਰਭੁ ਅਨੁਰਾਗੀ। ਕਰਿ ਅਰਦਾਸ ਕਰਹੁ ਬਰਤਾਵਨਿ।–ਤ੍ਵ ਪ੍ਰਸਾਦਿ† ਕਹਿ ਛਕੈ‡ ਛਕਾਵਨ ॥ ੭ ॥ ਤ੍ਰਿਪਤ ਹੋਇ ਮੁਖ ਹਾਥ ਪਖਾਰਹੁ। ਤਿਸ ਪਸ਼ਚਾਤੀ ਚੁਲਾ ਉਚਾਰਹੁ। ਸ਼ਸਤ੍ਰ ਤੁਰੰਗਮ ਕੀ ਨਿਤ ਸੋਧੀ[b]। ਹੋਵਨਿ ਤੁਰਕਨਿ ਸੰਗ ਵਿਰੋਧੀ॥੮॥ਰਹਨਿ ਪਹਾਰੀ ਸੋਂ ਨਿਤ ਨਮਾਰੋ। ਬਨਿ ਕਰਿ ਸਖਾ ਨ ਕੀਜੈ ਪਮਾਰੋ।ਸਭਿ ਸਿੱਖਨਿ ਕੋ ਖਰਚ ਬਿਸਾਲਾ।ਦੈ ਹੈ ਗੁਰੂ ਸਰਬ-ਥਾ ਕਾਲਾ[c] ॥੯॥ ਛੱਤ੍ਰੀ ਆਦਿ ਬਰਨ ਚਹੁੰ ਰਾਸੀ[d]। ਆਸ਼੍ਰਮ ਚਾਰਿ ਆਦਿ ਸੰਨਮਾਸੀ। ਸਕਲ ਅਧੀਨ ਪੰਥ ਕੋ ਕਰੇ।ਸੋ ਸਭਿ ਪੰਥ ਸ਼ਬਦ ਅਨੁਸਰੇ[e]॥ ੧੦ ॥ ਸੇਵਾ ਸਿੱਖਨ ਕੀ ਸਿਖ ਧਾਰੇ। ਅਚਹਿ ਪ੍ਰਸਾਦਿ ਨ ਪਾਸ ਉਠਾਰੇ[f]। ਤ੍ਰਿਪਤਹਿ ਉਦਰ ਲੋਭ ਪੁਨ ਕਰੇ[g]। ਮੰਦ ਨਜ਼ਰ ਸਿਖ ਕੇ ਘਰ ਧਰੇ ॥ ੧੧ ॥ ਸੋ ਸਿਖ ਪਰਹਿ ਨਰਕ ਮਹਿੰ ਜਾਈ। ਨਹਿੰ ਤਿਸ ਕੋ ਮੈਂ ਬਨਹੁੰ ਸਹਾਈ। ਨਹਿੰ ਪ੍ਰਸਾਦਿ ਕੀ ਨਿੰਦ ਅਲਾਵੈ। ਛੁਧਤਿ ਸਿੱਖ ਕੋ ਸਾਦਰ ਖ੍ਵਾਵੈ

[1]ਭਰਮ ਗਿਆ ਹੈ। [2]ਛਕੋ। [a]ਸਿੱਖ ਦੇ ਨੇੜੇ ਹੋਕੇ ਦਿਓ (ਤੇ ਆਖੋ) ਪ੍ਰਸ਼ਾਦ ਛਕੋ। [b]ਪਵਿੱਤਰ ਰਹਿਣੀ। (ਅ) ਸੋਝੀ ਰੱਖਣੀ। [c]ਸਭ ਥਾਈਂ ਸਭ ਵੇਲੇ। [d]ਸਾਰੇ ਚਾਰੇ ਬਰਨ। [e]ਉਹ ਸਾਰੇ ਪੰਥ ਏ ਹੁਕਮ ਅਨੁਸਾਰੀ ਕੀਤੇ[ਸ਼ਬਦ=ਹੁਕਮ]। (ਅ) ਸੋ ਸਾਰਾ ਪੰਥ ਸ਼ਬਦ, ਭਾਵ ਸ਼੍ਰੀ ਗੁਰੂ ਗ੍ਰੰਥ ਜੀ ਦੇ ਅਧੀਨ ਕੀਤਾ ਹੈ। [f]ਪਾਸ ਬੈਠੇ ਨੂੰ (ਪੰਕਤ ਵਿਚੋਂ) ਨਾ ਉਠਾਏ। (ਅ) ਚੁਕ ਕੇ ਰੋਟੀ ਨਾਲ ਨਾ ਲੈ ਜਾਵੇ। [g]ਪੇਟੋਂ ਰੱਜਕੇ ਜੇ ਲੋਭ ਧਾਰੇ।

*ਸੋ ਸਾਖੀ ਦਾ ਪਾਠ–ਜਾਓ ਤੇਗ ਗੁਰੂ ਕੀ ਦੇਗ ਵਾਹਿਗੁਰੂ ਜੀ ਕੀ।

†ਸੋ ਸਾਖੀ ਦਾ ਪਾਠ–ਤਵ ਪ੍ਰਸਾਦਿ। ‡ਪਾ:–ਕਰਹੁ।

॥ ੧੨ ॥ ਸੋ ਜੱਗਨ ਕੋ ਫਲ ਸੋ ਪਾਇ। ਗੁਰਸਿਖ ਕੋ ਕਰਿ ਪ੍ਰੇਮ ਛਕਾਇ। ਸਿਖ ਕੋ ਦੇਯ ਬਿਵਾਹ ਕਰਾਇ। ਸੋ ਨਿਸਤਰਹਿ ਬਿਲਮ ਨਹਿੰ ਲਾਇ ॥ ੧੩॥ ਸਿੱਖ ਸਿੱਖ ਬਿੱਦ੍ਯਾ ਸਿਖਲਾਵੈ। ਨਗਨ ਸਿੱਖ ਕੋ ਬਸਤ੍ਰ ਉਢਾਵੈ। ਕਾਰਜ ਅਰਨ ਸਿੱਖ ਕੋ ਸਾਧੇ। ਜਮ ਕੀ ਬਾਧਾ ਸੋ ਨਹਿ ਲਾਧੇ[੧] ॥੧੪॥*ਇਕ ਦਿਨ ਬੈਠੇ ਗੁਰ ਮਹਾਰਾਜ। ਚਹੁੰਦਿਸ਼ਿ ਸੇਵਕ ਸਭਾ ਸਮਾਜ। ਚੌਕੀ ਭਈ ਬਿਲਾਵਲ ਕੇਰੀ। ਗਾਵਹਿੰ ਰਾਗੀ ਪ੍ਰੀਤ ਘਨੇਰੀ ॥੧੫॥ ਸਾਜ ਸਮਾਜ ਕੰਠ ਸੁਰ ਤਾਲ। ਭਏ ਏਕ ਤਬਿ ਗਾਇੰ ਰਸਾਲ[੨]। ਖੁਸ਼ੀ ਖਾਲਸਾ ਸੁਨਿ ਕਰਿ ਹੋਵਾ। ਗੁਰ ਮਹਿੰ ਪ੍ਰੇਮ ਉਪਾਵਤਿ ਜੋਵਾ ॥੧੬॥ 'ਵਾਹੁ ਵਾਹੁ' ਸਭਿਹੂੰਨ ਸੁਨਾਯੋ। 'ਆਜ ਸ਼ਬਦ ਸੁੰਦਰ ਬਿਧਿ ਗਾਯੋ। ਕਰੇ ਨਿਹਾਲ ਰਾਗੀਅਨਿ ਆਛੇ। ਦਯੋ ਅਨੰਦ ਜਥਾ ਉਰ ਬਾਂਛੇ' ॥ ੧੭ ॥ ਸੁਨਿ ਕਲਗ਼ੀਧਰ ਊਚੇ ਕਹੀ। 'ਭਾਈ ਕਹੀ ਲੁਪਾਈ ਕਹੀ[੩]। ਤਬਿ ਸਿੱਖਨ ਬੂਝਯੋ ਨਰਨਾਹਰ[੪]। 'ਪਾਤਿਸ਼ਾਹ ਸਿੱਟਾ ਹੁਇ ਜ਼ਾਹਰ[੫] ॥ ੧੮ ॥ ਹਮ ਕੋ ਨਹੀਂ ਸਮਝ ਕੁਛ ਆਈ। ਕੌਨ ਖਯਾਲ ਮਹਿੰ ਆਪ ਅਲਾਈ[੬]। ਤਬਿ ਸਤਿਗੁਰੂ ਸੁਨਾਈ ਤਥਾ। 'ਗ੍ਰਾਮ ਚੌਧਰੀ ਕੀ ਇਕ ਕਥਾ ॥੧੯॥ ਗਯੋ ਖੇਤ ਮਹਿੰ ਜਿਹ ਕਿਰਸਾਨੀ[੭] ਜੋਰਯੋ ਹਰਠ' ਸਿੰਚਤੋ ਪਾਨੀ। ਰਾਖੀ ਕਯਾਰੇ ਪਰ ਤਿਨ ਕਹੀ[੮]। ਲੈ ਗਮਨਯੋਂ ਕੋ, ਪ੍ਰਾਪਤਿ ਨਹੀਂ[੯] ॥੨੦॥ਨਿਸ਼ਾਨੀ ਛੰਦ ॥ ਰਿਦੈ ਬਿਚਾਰਯੋ ਚੌਧਰੀ–ਵਥੁ ਗਈ ਜਿ ਮੋਰੀ। ਤੌ ਅਪਰਨ ਕੀ ਕਯਾ ਚਲੀ[੧੦], ਕਯੋਂ ਹੋਇ ਨ ਚੋਰੀ–। ਬੋਲਿ ਭਿਰਾਈ[੧੧] ਕੋ ਲਯੋ ਡੌਂਡੀ ਫਿਰਵਾਈ। ਬਜਯੋ ਢੋਲ ਸਭਿ ਨੈ ਸੁਨਯੋਂ ਪਰ ਕਹੀ ਨ ਪਾਈ ॥੨੧॥ ਬਹੁਰ ਗ੍ਰਾਮ ਕੇ ਸਦਨ ਜੋ ਸਗਰੇ ਖੁਜਵਾਏ। ਤਊ ਨ ਪ੍ਰਾਪਤਿ ਸੋ ਕਹੀ ਨਰ ਉਰ ਬਿਸਮਾਏ। ਤਬਿ ਇਕ ਮਾਨਵਨੈ ਕਹਯੋ –ਜੋ ਸਦਨ ਭ੍ਰਿਰਾਈ। ਸੋ ਭੀ ਲੀਜਹਿ ਖੋਜ ਕਰਿ ਜੇ ਲੇਵਹੁ ਪਾਈ– ॥ ੨੨॥ ਸੁਨਿ ਸਭਿ ਨੈ ਮਾਨਯੋਂ ਤਬੈ ਤਿਹ ਸਦਨ ਖੁਜਾਏ। ਇਕ ਕੋਠੀ ਪੀਛੇ ਪਰੀ ਤਿਹ ਲਈ ਉਠਾਏ। ਪਿਖਿ ਕਰਿ ਬੋਲਯੋ ਚੌਧਰੀ–ਸੁਨਿ ਮੂਢ

[੧]ਪੀੜਾ ਨਹੀਂ ਲਵੇਗਾ। [੨]ਸੁੰਦਰ। [੩]ਭਾਈ ਨੇ ਜੋ 'ਕਹੀ' ਕਹੀ ਹੈ ਉਹ ਇਸ ਨੇ ਆਪ ਹੀ ਲੁਕਾਈ ਹੋਈ ਹੈ ਭਾਵ ਆਪ ਰਾਗ ਕਰਕੇ ਧਾਰਨਾ ਨਹੀਂ ਧਾਰਦੇ। 'ਕਹੀ' ਦਾ ਦ੍ਰਿਸ਼ਟਾਂਤ ਦੇਕੇ ਅੱਗੇ ਦੱਸਦੇ ਹਨ। (ਅ) ਕਹੀ ਕਿਸ ਨੇ (ਯਾ ਕਿਸ ਥਾਂ) ਲੁਕਾਈ ਹੈ? [੪]ਭਾਵ ਨਰਾਂ ਵਿਚ ਸ਼ੇਰ ਰੂਪ ਗੁਰੂ ਜੀ ਨੂੰ। [੫]ਭਾਵ ਤਾਤਪਰਜ ਦੱਸੋ। [੬]ਜਿੱਥੇ ਖੇਤੀ ਕਰਦਾ ਹੁੰਦਾ ਸੀ। [੭]ਪਾ: [੮]ਕਹੀ ਕਿਆਰੇ (ਦੇ ਨੱਕੇ ਤੇ) ਉਸ ਨੇ ਰੱਖੀ ਸੀ। [੯]ਲੱਭੀ ਨਾਂ। [੧੦]ਹੋਰ ਕਿਸੇ ਦੀ ਕੀਹ (ਪੇਸ਼) ਚੱਲੇਗੀ। [੧੧]ਢੋਲ ਵਜਾਉਣ ਵਾਲਾ। *ਸੋ ਸਾਖੀ ਦੀ ੨੨ਵੀਂ ਸਾਖੀ ਹੁਣ ਚੱਲੀ ਹੈ।

ਭਿਰਾਈ ! ਢੋਲ ਸੁਨਾਵਹਿੰ ਸਭਿਨਿ ਕੋ,ਘਰ ਕਹੀ ਛੁਪਾਈ!--॥੨੩॥ਕਰੀ ਨਸੀਹਤਿ ਤਬਿ ਤਿਸੈ ਜੋਤਿਕ ਬਨਿਆਵੈ । ਰੀਤਿ ਭਿਰਾਈਂ[1] ਰਾਗੀਅਨਿ ਕਰਿ ਰਾਗ ਸੁਨਾਵੈਂ । ਤਿਮ ਮੋਰੀ[2] ਸਿੱਖਹੁ ਸੁਨਹੁ ਇਹੁ ਬਿਨਾ ਕਮਾਏ । ਪੰਡਤਿ ਰਾਗੀ ਜੋਤਸ਼ੀ ਪ੍ਰੇਰਕ ਬਨਿ ਆਏ॥੨੪॥ਅਪਰਨ ਕੋ ਸਮੁਝਾਵਹੀਂ ਨਹਿੰ ਆਪ ਕਮਾਵੈਂ । ਪਹੁਚਹਿ ਪੁੱਛੀ ਪੂਛਿਕੈ, ਰਹਿ ਠੌਰ ਬਤਾਵੈ[3] । ਐਸੀ ਥੁਨੀ ਬਤਾਉਨੀ ਬਿਰਲਾ ਸਮਝੈਤਾ[4] । ਸਮਝਹਿਗੋ ਸੋ ਤਰਹਿਗੋ ਸੁਨੀ-ਅਹਿ ਸਿਖ ਸੰਤਾ ॥ ੨੫ ॥ ਕਹਨੋ ਪਾਰ ਨਹਿੰ ਪਰਤਿ ਹੈ ਤਰਿਹੈ ਨਹਿੰ ਜੌਲੌਂ[5]।ਜਬਿਲੌ ਸ਼ਾਂਤਿ ਨ ਪ੍ਰਾਪਤੀ ਕਹਿ ਢੋਕਟ ਤੌਲੌਂ[6]।ਗੁਰ ਸਾਚਾ ਜਿਨ ਕੋ ਮਿਲਹਿ ਸੋ ਬਖਸ਼ੇ ਜੈ ਹੈਂ।ਪੁੰਜ ਪੁੰਨ ਹੁਇ ਪ੍ਰਥਮ ਕੋ ਤਬਿਸੋਸਮਝੈ ਹੈਂ[7]॥੨੬॥ ਇਮ ਸਤਿਗੁਰ ਸੁਭ ਪੰਥ ਮਹਿੰ ਨਿਜ ਦਾਸ ਚਲਾਵੈਂ* । ਜੋ ਮੰਨਹਿ ਸੋ ਪਾਰ ਹ੍ਵੈ ਪੁਨ ਜਨਮ ਨ ਪਾਵੈ । †ਏਕ ਸਮੈ ਦੁਰਭਿਛ ਪਰਜੋਅੰਨ ਮਹਿੰਗਾ ਹੋਵਾ । ਭੂਲਜੋ ਜਗਤ ਬਹੁ ਛੁਧਿਤ ਹ੍ਵੈ ਧੀਰਜ ਉਰ ਖੋਵਾ ॥ ੨੭ ॥ ਲੋਕ ਹਜ਼ਾਰਹੁੰ ਅਨੰਦਪੁਰ ਜਿਤਿ ਕਿਤ ਤੇ ਆਏ।ਦੇਗ਼ ਹੋਤਿ ਅਨਤੋਟ ਹੀਲੇਲੇ ਸਭਿ ਖਾਏ । ਦਯਾ ਪ੍ਰਭੂ ਕੀ ਬਹੁ ਭਈ ਅੰਨ ਰੁ ਧਨ ਦੇਤੇ । ਦੀਨ ਹੋਇ ਨਰ ਰੈਨ ਦਿਨ ਤ੍ਰਿਪਤੈਂ ਸਭਿ ਲੇਤੇ॥੨੮॥ਹੇਰਿ ਹੇਰਿਗੁਰ ਦਾਨਕੋ ਬਿਸਮੈਂ ਨਰ ਨਾਰੀ । ਕੀਰਤਿ ਪਸਰੀ ਜਗਤ ਮਹਿੰ ਕੋ ਸਮਤਾ ਧਾਰੀ । ਪਿਖਹਿੰ ਸੁਨਹਿੰ ਸਭਿ ਗਿਰਪਤੀ ਉਰ ਲਖਹਿੰ ਅਚੰਭਾ ।--ਕਹਿੰ ਤੇ ਆਨਹਿੰ ਧਨੁ ਇਤਿਕ ਬਡਿ ਦਾਨ ਅਰੰਭਾ--॥੨੯॥ ਸ਼੍ਰੀ ਗੁਜਰੀ ਮਾਤਾ ਤਬਹਿ ਦੇਖਤਿ ਬਿਸਮਾਈ ।–[8] ਲੋਕ ਹਜ਼ਾਰਹੁੰ ਮਿਲਿ ਗਏ ਨਿਸਦਿਨ ਤ੍ਰਿਪਤਾਈ[9]।ਥੁਰੈ ਅੰਨ ਥੋਰਹਿ ਦਿਨਨ ਪੁਨ ਕਹਾਂ ਕਰੈ ਹੈਂ । ਆਵਤਿ ਰੋਜ਼ ਅਨੇਕ ਹੀ

---

[1]ਭਿਰਾਈ ਵਾਂਙ । [2]ਮੋਰੀ (ਸਿਖਿਆ) । [3]ਪੁੱਛਣ ਵਾਲਾ ਪੁੱਛਕੇ ਪਹੁੰਚ ਜਾਂਦਾ ਹੈ ਤੇ ਦੱਸਣ ਵਾਲਾ (ਉਸੇ) ਥਾਂ ਤੇ ਹੀ ਰਹਿ ਜਾਂਦਾ ਹੈ । [4](ਇਹ ਗਲ ਇਕ) ਐਸੀ ਬੁਝਾਰਤ ਬਣ ਗਈ ਹੈ ਕਿ ਕੋਈ ਵਿਰਲਾ ਇਸ ਨੂੰ ਬੁੱਝਦਾ ਹੈ । ਭਾਵ ਕਿ ਕਿਉਂ ਦੱਸਣ ਵਾਲਾ ਓਥੇ ਹੀ ਰਹਿ ਜਾਂਦਾ ਹੈ ਤੇ ਪੁੱਛਣ ਵਾਲਾ ਮਜਲੇ ਅੱਪੜਦਾ ਹੈ ? ਕਾਰਨ ਇਹ ਹੈ ਕਿ ਪੁੱਛਣ ਵਾਲਾ ਟੁਰਦਾ ਹੈ ਤੇ ਦੱਸਣ ਵਾਲਾ ਟੁਰਦਾ ਨਹੀਂ ਹੈ । ਪੁੱਛਣ ਵਾਲਾ ਜੱਗਜਾਸੂ ਹੈ ਉਹ ਅਮਲ ਕਰਦਾ ਹੈ ਤੇ ਦੱਸਣ ਵਾਲਾ ਰੁਜ਼ਗਾਰੀਆ ਹੈ ਉਹ ਅਮਲ ਨਹੀਂ ਕਰਦਾ । [5]ਕਹਿਆਂ ਪਾਰ ਨਹੀਂ ਪੈਂਦਾ ਜਿੰਨਾ ਚਿਰ ਤਰੇ ਨਾ । [6]ਤਦ ਤਕ ਕਹਿਣਾ ਨਿਸ਼ਫਲ ਹੈ । [7](ਮਾਤਾ ਜੀ ਸੋਚਦੇ ਹਨ:–) । [8]ਰਜਦੇ ਹਨ ।

*ਪਾ:–ਕਹਿ ਸਭਾ ਮਹਿ ਨਿਜ ਦਾਸ ਬੁਲਾਵੈਂ । †ਇਹ ਸੋ ਸਾਖੀ ਦੀ ੨੭ਵੀਂ ਸਾਖੀ ਹੈ ।

ਜੁਗ ਸਮੈਂ[੧] ਅਚੈ ਹੈਂ ॥੩੦॥ ਨਹਿੰ ਸੁਧ ਕੁਛ ਦੁਰਭਿੱਖ ਕੀ ਰਹਿ ਕੇਤਿਕ ਕਾਲਾ[੨]। ਚਲਹਿ ਦੇਗ਼ ਨਿਤ ਗੁਰੂ ਕੀ–ਇਮ ਚਿਤਹਿ ਬਿਸਾਲਾ[੩]। ਹੁਤੋ ਸਮੀਪੀ ਮਾਤ ਕੇ ਸੋ ਜੁਗਤਿ ਬਤਾਏ।[੪]ਏਕ ਸਮੈਂ ਦਿਹੁ ਦੇਗ਼ਕੋ ਸੰਜਮ ਸੰਗ ਲਾਏ* ॥ ੩੧॥ ਨਾਂਹਿਤ ਕਿਤ ਤੇ ਅੰਨ ਆਇ[੫] ? ਜੋ ਕਿਤਿਕ ਪਕਾਵੈਂ। ਥੁਰਸੋ ਪੁਰਨ ਤੇ ਪਾਇ ਨਹਿੰ[੬]ਜੋ ਮੋਲ ਮੰਗਾਵੈਂ[੭]।ਇੱਤਯਾਦਿਕ ਸੁਨ ਬਾਰਤਾ ਮਾਤਾ ਮਨ ਭੋਲੀ। ਕਰੇ ਹਕਾਰਨਿ ਲਾਂਗਰੀ ਢਿਗ ਕਰਿ ਇਮ ਬੋਲੀ ॥੩੨॥ [੮]ਏਕ ਸਮੈਂ ਲੰਗਰ ਕਰਹੁ ਲੀਜਹਿ ਅੰਨ ਥੋਰਾ। ਥੁਰਸੋ ਅੰਨ ਸਭਿ ਦੇਸ਼ ਤੇ ਥਹੁ ਨਹਿੰ ਕਿਤ ਓਰਾ[੯]। ਅਲਪ ਦੇਗ਼ ਤਥਿ ਕਰਤਿ ਭੇ ਸੁਨਿ ਆਇਸੁ ਮਾਤਾ।ਪਾਯੋ ਅਲਪ ਅਹਾਰ ਕੋ ਸਭਿਹਿਨ ਤਥਿ ਜਾਤਾ॥੩੩॥ਸਿਖ ਗਨ ਮਿਲਿ ਸਤਿਗੁਰੂ ਢਿਗ ਸਭਿ ਗਾਥ ਸੁਨਾਈ। [੧੦]ਕਹਸੋ ਮਾਤ–ਸਰਫਾ ਕਰਹੁ, ਸੁਧ ਕਾਲ ਨ ਕਾਈ। ਕੇਤਿਕ ਚਿਰ ਲਗਿ ਰਹਿਹਿਗੋ ਨਰੁ ਭੇ ਸਮੁਦਾਯਾ[੧੧]–। ਦੇਗ਼ ਨੀਤ ਹੀ ਚਲਹਿ ਜਿਮ ਇਹ ਬਸੋਂਤ ਬਨਾਯਾ[੧੨]॥੩੪॥ ਸੁਨਤਿ ਕ੍ਰੋਧ ਸ਼੍ਰੀ ਪ੍ਰਭੁ ਕਰਸੋ ਬਚ ਕਠਨ ਬਖਾਨੇ। [੧੩]ਰੀ ਉਜਰੀ!ਘਰ ਹੋਇ ਜੋ ਸੰਕੋਚ ਨ ਠਾਨੈਂ[੧੪]। ਭਾਨਾ ਇਮ ਕਰਤਾਰ ਕਾ ਕੋ ਕਰੈ ਉਪਾਈ[੧੫]। ਤਊ ਕਰਹਿ ਮੁਖਤਯਾਰ ਤਿਹ ਹੁਇ ਬੀਰ ਦਨਾਈ[੧੬]† ॥ ੩੫ ॥ ਖੱਤ੍ਰੀ, ਨਾਰੀ, ਦਾਰਿਦੀ,ਕਾਇਰ ਅਰ ਕੂਰ।ਬਾਲਕ,ਚਾਕਰ ਨਵੋਂ[੧੭]ਹੁਇ[੧੮]ਜਹ ਧ੍ਰਿਤ ਉਰ ਊਰਾ[੧੯]। ਇਨ ਕੀ ਮੁਖਤਯਾਰੀ ਬੁਰੀ ਪਰਖੀ ਅਬਿ ਸੋਈ। ਭਲੀ ਹੋਤਿ ਥਰ-ਜਨ ਕਰਹਿੰ ਲਘੁਤਾ ਤਥਿ ਹੋਈ[੨੦]॥੩੬॥ ਭਲਾ ਪੋਕਿਯਾਂ ਖੱਤ੍ਰੀਆਂ ਮਿਲਿ ਸੰਗ ਮਸੰਦਾਂ। ਨਵਿਆਂ ਸਿੱਖਾਂ ਕਾਇਰਾਂ ਮੰਤ੍ਰ ਸੁ ਕਿਯ ਚੰਗਾ। ਅਕਲ ਦ੍ਰਿੜਾਈਅਸ ਮਾਤਿ ਕੌ‡ ਮੈਂ ਜਾਨੌਂ ਸਾਰੀ।ਪਰ ਮੇਰੇ ਮਤਿ ਲਖਨਕੋਕੋਸਿਖ

[੧]ਦੇਵੇਂ ਵੇਲੇ। [੨]ਕਿ ਕਿਤਨਾ ਕੁ ਚਿਰ ਕਾਲ ਰਹਿਣਾ ਹੈ। [੩]ਬਹੁਤ ਸੋਚਦੀ ਹੈ। [੪]ਨਹੀਂ ਤਾਂ ਕਿਥੋਂ ਅੰਨ ਆਵੇਗਾ। [੫]ਨਗਰਾਂ ਤੋਂ ਮਿਲਣ ਨਹੀਂ ਲੱਗਾ। [੬]ਬਹੁਤੇ ਲੋਕ ਕੱਠੇ ਹੋ ਗਏ ਹਨ। [੭]ਹੇ ਉਜੜੀ (ਮਾਤਾ) ਜੇ ਘਰ ਹੋਵੇ ਤਾਂ ਫੇਰ ਸੰਕੋਚ ਨਾ ਕਰੀਏ। [੮]ਇਸ ਦਾ ਕੋਈ ਕੀ ਉਪਾ ਕਰੇ। [੯]ਤਾਂ ਬੀ ਜੋ ਸੂਰਮਾ ਤੇ ਦਾਨਾ ਹੋਵੇ ਉਸ ਨੂੰ ਮੁਖਤਿਆਰ ਕਰਨਾ ਚਾਹੀਦਾ ਹੈ। [੧੦]ਨਵਾਂ ਨੌਕਰ। [੧੧]ਜਿਨ੍ਹਾਂ ਦੇ ਦਿਲ ਵਿਚ ਹੌਸਲਾ ਥੋੜਾ ਹੋਵੇ। [੧੨]ਚੰਗੀ (ਗਲ) ਹੋਵੇ ਤਾਂ ਹਟਾ ਦੇਂਦੇ ਹਨ (ਇਹ ਅੱਠੇ, ਜਿਸ ਤੇ ਲਘੁਤਾ) ਛੁਟਿਆਈ ਹੁੰਦੀ ਹੈ (ਭਾਵ ਲੱਜਤ ਹੋਈਦਾ ਹੈ)।

*ਪਾ:–ਸਿਖਲਾਏ। †ਪਾ:–ਮੁਖਤਿਆਰ ਹੁਇ ਤਤਥੀਚ ਦਨਾਈ।

‡ਸੋ ਸਾਖੀ ਦਾ ਪਾਠ ਹੈ:–ਭਾਈ ਮਸੰਦਾਂ ਅਤੇ ਪੋਕਿਆਂ ਖੱਤ੍ਰੀਆਂ ਅਤੇ ਸਿਖਾਂ ਨਵਿਆਂ ਮਾਤਾ ਨੂੰ ਅਕਲ ਦ੍ਰਿੜਾਈਅਸੁ।

ਅਧਿਕਾਰੀ ॥ ੩੭ ॥ ਭੇਦੀ ਆਸ਼ੇ ਮੋਹਿ ਕੋ ਬਿਰਲੋ ਸਿਖ ਕੋਈ। ਕਰਨ ਭ੍ਰਾਤ ਪੰਡਵਾਨ ਕੋ ਰਣ ਮਾਰਜੋ ਸੋਈ[੧]। ਪੁਨ ਬਤਾਇ ਕੁੰਤੀ[੨]ਕਹਜੋ–ਇਹ ਭ੍ਰਾਤ ਤੁਮਾਰਾਹੁਤੀ ਕੁਮਾਰੀ ਜਨਮਿਓਂ ਸੁਤ ਸੂਰ ਉਦਾਰਾ[੩]॥੩੮॥ਮ੍ਰਿਤਕ ਕ੍ਰਿਆ ਤਿਸ ਕੀ ਕਰਹੁ ਅਪਨੋ ਮਨ ਜਾਨੋ–। ਕਹਜੋ ਜੁਧਿਸ਼ਟਰ–ਅਘਵਤੀ[੪]!ਕਿਯ ਬੁਰਾ ਮਹਾਨੋ। ਹਤਨਿ ਦੋਸ਼ ਕਿਸ ਕਉ ਲਗਹਿ? ਇਹ ਦੇਹੁ ਬਤਾਈ। ਪ੍ਰਥਮ ਕਹਤਿ ਕਨੋਂ ਮਾਰਿਤੇ ਜਾਨਤਿ ਬਡ ਭਾਈ॥ ੩੯ ॥ ਇਸ ਅਲੰਬ ਹੀ ਸਦ ਰਹਿਤ ਲਗਿ ਚਰਨੀ ਸਾਰੇ[੫]। ਇਸ ਛਿਨ ਮੁਖ ਨ ਦਿਖਾਉ ਤੂੰ–ਪੁਨ ਸ੍ਰਾਪ ਉਚਾਰੇ।–ਸਭਿ ਤ੍ਰਿਯ ਕੋ ਬਾਤ ਨ ਪਚਹਿ[੬] ਜਹਿ ਹੁਕਮ ਤੁਹਾਰਾ[੭]।ਸੋ ਘਰ ਉਜਰਹਿ ਦੂਰ ਹੁਇ ਸੁਖ ਕਹਾਂ ਉਦਾਰਾ[੮]?॥੪੦॥ ਜਿਸ ਘਰ ਮਹਿੰ ਦ੍ਵੈ ਮਤੇ ਹੁਇ ਥਿਰ ਰਹੈ ਨ ਕੋਊ। ਹੁਕਮ ਦ੍ਰਜੋਧਨ ਪੁੱਤ੍ਰ ਕੋ ਬਿਨਸਜੋ ਤਬਿ ਸੋਊ[੯]।ਮਾਨਜੋਂ ਕੇਕਈ ਕੋ ਹੁਕਮ ਦਸਰਥੰ ਮ੍ਰਿਤੁ ਪਾਈ। ਰਹਹਿ ਸਦਨ ਮਹਿੰ ਆਪਦਾ ਨਿਤ ਦੁਖ ਸਮੁਦਾਈ–[੭] ॥ ੪੧ ॥ ਇਮ ਕਹਿ ਕ੍ਰੱਧਤਿ ਅਧਿਕ ਹ੍ਵੈ ਕਹਿ ਅਧਿਕ ਕਠੋਰਾ। ‘ਖੱਤ੍ਰੀ ਗਨ[੧੦] ਕੋ ਹਤਹਿਗੋ ਮੋਮ ਪੰਚ ਸੁ ਜ਼ੋਰਾ।ਲੂਟ ਲੈਹਿ ਪੁਰਿ ਗ੍ਰਾਮਕੋ ਬਡਿ ਤ੍ਰਾਸ ਉਪਾਵੈ। ਭੋਗਹਿੰਗੇ ਸਿਖ ਆਪਦਾ ਬਿਚ ਝਾਰਨਿ ਜਾਵੈਂ ॥ ੪੨ ॥ ਤੁਰਕਨ ਤੇ ਤਨ ਖਾਲਰੀ ਤਿਨ ਕੀ ਉਤਰਾਊਂ। ਬਰਤਾਊਂ ਐਸੋ ਸਮਾ ਸਭਿ ਕੋ ਦਿਖਰਾਊਂ। ਕਾਤੁਰ ਕੋ ਸੂਰਾ ਕਰੌਂ ਹੁਇ ਕਾਤੁਰ ਸੂਰੇ। ਰਾਜਾਈ ਰਾਜਾਨ ਕੀ ਕਰਿ ਹੌਂ ਸਭਿ ਦੂਰੇ॥੪੩॥ਪੁਰਖ ਮਜੂਰੀ ਕਰਹਿੰਗੇ ਤੀਯਨਿ ਕੇ ਆਗੇ।ਤ੍ਰਿਯਾ ਬਨਹਿੰ ਬਿਭਚਾਰਨੀ ਨਿਜ ਪਤਿ ਕੋ ਤਜਾਗੇ। ਈਸੇ ਕੀ ਅਉਲਾਦਿ ਕੋ* ਸੌਂਪੌਂ ਸਿਖ ਨਾਰੀ। ਹੋਵੈ ਭ੍ਰਿਸ਼ਟਾ ਧਰਮ ਤੇ ਸਭਿ ਲਾਜ ਬਿਸਾਰੀ ॥੪੪॥ ਸਦਨ ਸਦਨ ਇਸ ਭਾਂਤਿ ਕੋ ਹੁਇ ਪਰਹਿ ਤਮਾਸ਼ਾ। ਹਮ ਪੀਛੇ ਸੰਮਤ ਬਿਤੇ ਦਸ ਘਾਟ ਪਚਾਸਾ[੧੧]। ਇਮ ਕ੍ਰੱਧਤਿ ਗੁਰ ਕੇ ਬਚਨ ਸੁਨਿਬੋ ਹਿਤ

---

[੧]‘ਕਰਨ’ (ਅਸਲ ਵਿਚ) ਪਾਂਡਵਾ ਦਾ ਹੀ ਭਰਾ ਸੀ ਉਸ ਨੂੰ (ਅਰਜਨ ਨੇ) ਰਣ ਵਿਚ ਮਾਰਿਆ ਸੀ। [੨]ਪਾਂਡਵਾਂ (ਕਰਣ, ਜੁਧਿਸ਼ਟਰ, ਭੀਮ, ਅਰਜਨ ਆਦਿ) ਦੀ ਮਾਤਾ ਨੇ। [੩]ਸ੍ਰੇਸ਼ਟ ਸੂਰਜ ਤੋਂ ਇਹ ਮੇਰੇ ਕੁਆਰੇ ਹੁੰਦੇ ਜੰਮਿਆਂ ਸੀ। [੪]ਹੇ ਪਾਪਣੇ। [੫]ਇਸ ਆਸਰੇ ਹੀ ਸਦਾ ਸਾਰੇ (ਕਰਨ ਦੀ) ਚਰਨੀ ਲਗੇ ਰਹਿੰਦੇ। [੬]ਸਾਰੀਆਂ ਤੀਵੀਂਆਂ ਨੂੰ ਗਲ ਨਹੀਂ ਪਚੇਗੀ। [੭]ਜਿਥੇ ਤੁਹਾਡਾ (ਇਸਤ੍ਰੀ ਦਾ) ਹੁਕਮ ਹੋਵੇਗਾ। [੮]ਉਥੇ ਬਹੁਤ ਸੁਖ ਕੀ ਹੋਣਾ ਹੈ? [੯]ਸੋ ਸਾਖੀ ਦਾ ਪਾਠ ਹੈ:–ਪੁੱਤ੍ਰ ਦੇ ਹੁਕਮ ਨਾਲ ਦਰਜੋਧਨ ਗਇਆ। [੧੦]ਮੁਰਾਦ ਪਹਾੜੀਆਂ ਤੋਂ ਲੈਣੀ ਚਾਹੀਏ। [੧੧]ਚਾਲੀਸ ਵਰਖ। *ਈਸਾ ਦੀ ਔਲਾਦ ਹੀ ਨਹੀਂ ਹੋਈ,ਓਹ ਕੁਆਰੇ ਹੀ ਰਹੇ ਸਨ।

ਆਏ[1]।ਮਾਤ ਸੰਗ ਸਿਖ ਅਪਰ ਜੋ ਡਰਪੇ ਸਮੁਦਾਏ ॥੪੫॥'ਵਾਹਿਗੁਰੂ ਗੁਰ ਵਾਹਿਗੁਰ'ਕਹਿੰ ਬਾਰੰਬਾਰ।ਸ਼੍ਰੀ ਗੁਜਰੀ ਕਲਪੀ ਬਹੁਤ ਲੋਚਨ ਜਲ ਡਾਰ। 'ਬਖਸ਼ਹੁ ਬਖਸ਼ਹੁ ਕ੍ਰਿਪਾ ਕਰਿ ਭੂਲਤਿ ਸਭਿ ਜੀਵੈਂ। ਕਹਾਂ ਕਰਹੁ ਨਿਜ ਨਿਕਟ ਹੀ ਕਲਿ ਅਧਿਕ ਨ ਥੀਵੈਂ[2]' ॥੪੬॥ ਹਾਥ ਜੋਰਿ ਸਭਿ ਸਿਖ ਰਹੇ 'ਪ੍ਰਭੂ ! ਕਹਿਰ ਗੁਜ਼ਾਰ।ਤੁਮ ਹੀ ਕੋ ਪੁਨ ਲਾਜ ਹੈ ਕਿਮ ਸ੍ਰਾਪ ਉਚਾਰ'। ਸਿੱਖਨ ਜੁਤਿ ਕੰਪਤਿ ਜਨਨਿ[3] ਬਹੁ ਬਿਨੈ ਬਖਾਨੀ।ਦੇਖਿ ਦੀਨਤਾ ਸੁਕ੍ਰਿਨਿ ਦਿਸ਼ਿ ਬੋਲੇ ਪੁਨ ਬਾਨੀ ॥ ੪੭ ॥ 'ਹੇ ਜਨਨੀ ਤੁਵ ਕਲਪਤੇ ਕੁਛ ਸਮਾ ਗੁਜ਼ਾਰੈ। ਸੌ ਚਾਲੀ[4] ਬੀਤੇ ਬਰਖ ਤਨ ਤਜਨੁ ਹਮਾਰੇ*। ਇਤਨੇ ਦਿਯੋ ਹਟਾਇ ਅਬਿ ਤਬਿ ਹੋਇ ਤਮਾਸ਼ਾ[5]। ਬਖਸ਼ਾਵਤਿ ਸਿਖ ਮਾਤ ਪੁਨ ਅਸ ਵਾਕ ਪ੍ਰਕਾਸ਼ਾ ॥ ੪੮ ॥ ਛੰਦ ॥ ਖੁਸ਼ੀ ਕਰਤਿ ਬੋਲੇ। 'ਰਹੋ ਪ੍ਰਭੂ ਓਲੇ[6]।

[1]ਸੁਣਨੇ ਵਿਚ ਆਏ ਹਨ। [2]ਕੀ ਕਰਦੇ ਹੋ ਆਪਣੇ ਸਮੇਂ ਦੇ ਨੇੜੇ ਹੀ ਕਲਜੁਗ ਅਜੇ ਬਹੁਤ ਨਹੀਂ ਹੋਯਾ। (ਅ) ਕਲਹਾ ਅਰੋ ਹੀ ਬਹੁਤ ਹੈ, ਟਿਕਣ ਨਹੀਂ ਦਿੰਦੀ ਹੈ। [3]ਮਾਤਾ। [4]੧੪੦ ਬਰਖ। [5]ਇਤਨਾ ਪਿੱਛੇ (ਹਟਾ)ਦਿੱਤਾ ਤਦੋਂ.....। ਭਾਵ ੧੪੦ ਵਰਖ ਪਿੱਛੋਂ ਤਮਾਸ਼ਾ ਹੋਵੇਗਾ। [6]ਪ੍ਰਭੂ ਦੇ ਆਸਰੇ ਰਹੋਗੇ (ਉਤਨਾ ਚਿਰ)।

*ਇਸ ਸਾਖੀ ਵਿਚ ਮਾਤਾ ਜੀ ਦੀ ਬੇਅਦਬੀ ਤੇ ਸ੍ਰਾਪ ਦੇ ਵਾਕ ਹਨ। ਗੁਰੂ ਜੀ ਨੇ ਅਪਣੀ ਮਾਤਾ ਜੀ ਨੂੰ 'ਅਲਖ ਅਰਾਧਨ ਵਾਲੇ ਤੇ ਯੋਗ ਸਾਧਨਾਂ ਸਾਧਣ ਵਾਲੇ' ਸ੍ਰੀ ਮੁਖ ਵਾਕ ਤੋਂ ਉਚਾਰਿਆ ਹੈ। ਐਸੇ ਮਾਤਾ ਜੀ ਨੂੰ ਕਦੇ ਐਸੇ ਵਾਕ ਆਪ ਨਹੀਂ ਕਹਿ ਸ਼ਕਦੇ। ਫਿਰ ਲੰਗਰ ਵਿਚ ਅਟਕ ਮਾਤਾ ਜੀ ਨੇ ਪਾਈ, ਸ੍ਰਾਪ ਸਿੱਖਾਂ ਨੂੰ ਕਿਉਂ ਦਿੱਤਾ (ਦੇਖੋ ਅੰਕ ੪੨, ੪੩, ੪੪), ਸਿੱਖਾਂ ਤਾਂ ਅਟਕ ਨਹੀਂ ਸੀ ਪਾਈ। ਫਿਰ ਮਾਤਾ ਜੀ ਤੇ ਉਸ ਵੇਲੇ ਦੇ ਸਿੱਖ ੪੦ ਤੇ ੧੪੦ ਵਰ੍ਹੇ ਤਕ ਪ੍ਰਲੋਕ ਜਾ ਚੁਕੇ ਹੋਣਗੇ, ਗੁੱਸਾ ਹਾਜ਼ਰਾਂ ਤੇ ਸੀ, ਸਜ਼ਾ ਗੈਰ ਹਾਜ਼ਰਾਂ ਨੂੰ ? ਇਹ ਤ੍ਰੀਕਾ ਗੁਰੂ ਘਰ ਦਾ ਹੈ ਹੀ ਨਹੀਂ ਤੇ ਨਾਂ ਹੀ ਗੁਰਾਂ ਦੀ ਬਾਣੀ ਗੁਰੂ ਕੇ ਸੁਭਾਵ ਨੂੰ ਐਸਾ ਦੱਸਦੀ ਹੈ।

ਫਿਰ ਕੁੰਤੀ ਆਦਿਕ ਦੇ ਕੁਆਰਿਆਂ ਪੁੱਤ੍ਰ ਜਮਾਉਣ ਤੇ ਉਸ ਨੂੰ ਛੁਪਾਈ ਰੱਖਣ ਤੇ ਉਸਦੇ ਮਰੇ ਤੇ ਦੇਸਣ ਦਾ ਦ੍ਰਿਸ਼ਟਾਂਤ ਗੁਰੂ ਜੀ ਜੋ ਇਖਲਾਕ ਦੇ ਆਦਰਸ਼ ਹਨ ਮਾਤਾ ਜੀ ਦੇ ਸਾਹਮਣੇ ਕਦ ਦੇ ਸਕਦੇ ਹਨ ? ਚੱਲ ਰਹੇ ਪ੍ਰਸੰਗ ਨਾਲ ਇਸ ਦਾ ਸੰਬੰਧ ਬੀ ਕੋਈ ਨਹੀਂ। ਸਾਖੀ ਪਾਉਣ ਵਾਲੇ ਬ੍ਰਾਹਮਣ ਦੇਵਤਾ ਜੀ ਪੌਰਾਣਕ ਗੱਲਾਂ ਤੇ ਦ੍ਰਿਸ਼ਟਾਂਤ ਮੱਲੇ ਮੱਲੀ ਪਾਉਂਦੇ ਤੇ ਅਪਣਾ ਆਪ ਜਣਾ ਜਾਂਦੇ ਹਨ। ਫਿਰ ਅਖੀਰ ਵਿਚ ਵਾਕ ਹੈ ਕਿ 'ਲੰਗਰ ਚਲਾਉਗਾ'। ਨਹੀਂ ਸ੍ਰਾਪ ਆਉਗਾ। ਲੰਗਰ ਦੀ ਅਟਕ ਤਾਂ ਉਸੇ ਵੇਲੇ ਛੱਡ ਦਿੱਤੀ ਗਈ ਸੀ (ਦੇਖੋ ਅਗਲੇ ਅੰਸੂ ਦੇ ਅੰਕ ੧, ੨, ੩,) ਤਾਂ ਫਿਰ ੧੪੦ ਵਰ੍ਹੇ ਮਗਰੋਂ ਦੇ ਲਗਪਗ ਸਿੱਖ ਰਾਜ ਕਿਉਂ ਨਸ਼ਟ ਹੋ ਗਿਆ, ਸ੍ਰਾਪ ਤਾਂ ਖਿਮਾਂ ਹੋ ਚੁੱਕਾ ਸੀ। ਫਿਰ ਖਾਲਿਸਾ ਖੱਤ੍ਰੀਆਂ ਨੂੰ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਲੰਗਰ ਚਲਾਉਗ[1]। ਨਹੀਂ ਸ੍ਰਾਪ ਆਉਗ ॥ ੪੯॥ ਜਬੈ ਲੰਗਰ ਅਟਕਾ। ਤਬੈ ਸ੍ਰਾਪ ਸਟਕਾ[2]। ਪੁਨ ਮੌਜ ਧਰਿਕੈ। ਥਿਰੇ ਰੂਪ ਹਰਿਕੈ[3] ॥ ੫੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸ੍ਰਾਪ' ਪ੍ਰਸੰਗ ਬਰਨਨੰ ਨਾਮ ਚਾਲੀਸਮੋ ਅੰਸੂ ॥ ੪੦ ॥

੪੧. [ਸ਼ਹੀਦ]।

ਦੋਹਰਾ ॥ ਉੱਰ੍ਹ ਬਚਨ ਸੁਨਿ ਸ੍ਰਾਪ ਕੇ ਥਰਹਰ ਕੰਪਹਿ ਜੀਅ। ਕਰਹਿੰ ਨ ਬਿੱਪ੍ਰੈ[4] ਬਹੁਰ ਕਬਿ ਸ਼ਰਧਾ ਧਰਿ ਕਰਿ ਹੀਅ॥੧॥ ਨਿਸਾਨੀ ਛੰਦੁ॥ ਹੋਤਿ ਤਥਾ

[1]ਜੇ ਲੰਗਰ ਚਲਾਵੇਗੇ। [2]ਆਵੇਗਾ। [3]ਹਰੀ ਰੂਪ ਗੁਰੂ ਜੀ। [4]ਉਲਟ।

ਪਾਠ[ਪਿਛਲੇ ਪੰਨੇ ਦਾ ਬਾਕੀ ਟੁਕੜਾ]

ਮਾਰੇਗਾ। ਇਹ ਸ੍ਰਾਪ ਖੱਤ੍ਰੀਆਂ ਨੂੰ ਇਸ ਵਾਸਤੇ ਕਿ ਮਾਂ ਖੱਤ੍ਰੀ ਹੈ ਲੇਖਕ ਦੇ ਦਿਮਾਗ਼ ਨੂੰ ਹੀ ਸ਼ੋਭਦਾ ਹੈ। ਗੁਰੂ ਗੋਬਿੰਦ ਸਿੰਘ ਜੀ ਆਪ ਖੱਤ੍ਰੀ ਕੁਲ ਵਿਚੋਂ ਹਨ ਤੇ ਖਜਤ੍ਰੀ ਧਰਮ ਦਾ ਫ਼ਖ਼ਰ ਕਈ ਥਾਂ ਆਪ ਨੇ ਕੀਤਾ ਹੈ. ਖਾਲਿਸੇ ਨੂੰ ਸੋਢਿਬੰਸ ਖੱਤ੍ਰੀ ਬਨਾਇਆ ਹੈ। ਫਿਰ ਮਾਤਾ ਜੀ ਦੇ ਪੇਕੇ ਘਰ ਨੂੰ ਉਲ੍ਹਾਮਾ ਦਿੱਤਾ ਹੈ; ਮਾਤਾ ਜੀ ਦਾ ਭਰਾ ਮਾਮਾ ਕ੍ਰਿਪਾਲ ਮੁੱਢ ਤੋਂ ਗੁਰੂ ਜੀ ਦੇ ਨਾਲ ਸਨਮੁਖ ਰਿਹਾ, ਘਰ ਦਾ ਪ੍ਰਬੰਧਕ ਰਿਹਾ, ਸਾਰੀ ਔਖੀ ਵਿਚ ਮੁਖਤਿਆਰ ਰਿਹਾ, ਹਰ ਸਮੇਂ ਮਦਦਗਾਰ ਰਿਹਾ, ਜੁੱਧਾਂ ਵਿਚ ਨਾਲ ਹੋਕੇ ਸਨਮੁਖ ਜੂਝਦਾ ਰਿਹਾ, ਗੁਰੂ ਜੀ ਦੀਆਂ ਖੁਸ਼ੀਆਂ ਲੋਂਦਾ ਰਿਹਾ। ਜਦ ਗੁਰੂ ਜੀ ਨੂੰ ਅਪਣੀ ਮਾਂ ਦੇ ਪੇਕਿਆਂ ਦਾ ਇਹ ਤਜਰਬਾ ਹੈ ਤੇ ਉਨ੍ਹਾਂ ਪਰ ਪ੍ਰਸੰਨ ਹਨ, ਫਿਰ ਮਾਂ ਨੂੰ ਪੇਕਿਆਂ ਦੀ ਸਿਖਾਵਟ ਦਾ ਉਲ੍ਹਾਮਾ ਤੇ ਖੱਤ੍ਰੀਆਂ ਨੂੰ ਮਾਰਨ ਦਾ ਸ੍ਰਾਪ ਦੇਣਾ ਕਿਵੇਂ ਫੁਰ ਸੱਕਦਾ ਹੈ ? ਤਾਂ ਤੇ ਸਾਖੀ ਕਲਪਿਤ ਹੈ,ਇਸ ਸਾਖੀ ਦੇ ਮਗਰੋਂ ਪੈਣ ਦਾ ਹੋਰ ਸਬੂਤ ਬੀ ਹੈ। ਇਸ ਸਾਖੀ ਦੇ ਅਖੀਰ ਸੋ ਸਾਖੀ ਵਿਚ ਲਿਖਿਆ ਹੈ 'ਚਲੇ ਸਿਖੋ ਮਾਲਵੇ ਗੁਰੂ ਕਾਂਸ਼ੀ ਦਮਦਮਾ ਕਾ ਦਰਸ਼ਨ ਹੋਗਾ, ਮੇਰਾ ਸਿੱਖ ਦਮਦਮੇ ਕੀ ਟਹਿਲ ਕਰੇਗਾ, ਸੋ ਕਾਂਸ਼ੀ ਵਾਸੀ ਕੀ ਗਤਿ। ਗੁਰੂ ਕਾ ਘਰ ਸ਼ਹੀਦੀ ਕੀ ਮੁਕਤਿ'। ਵੀਚਾਰ ਹੈ ਕਿ--ਅਨੰਦਪੁਰਿ ਦਾ ਜੰਗ ਚਮਕੌਰ ਤੇ ਮੁਕਤਸਰ ਦੇ ਸਾਕੇ ਵਰਤਕੇ ਗੁਰੂ ਜੀ ਦਮਦਮੇ ਗਏ ਤੇ ਗੁਰੂ ਕੀ ਕਾਂਸ਼ੀ ਦਾ ਵਰ ਦਿੱਤਾ। ਇਸ ਵੇਲੇ ਜਦ ਕਿ ਅਨੰਦ ਪੁਰ ਸੁਖੀ ਬੈਠੇ ਹਨ, ਦਮਦਮੇ ਨੂੰ ਗੁਰੂ ਕੀ ਕਾਂਸ਼ੀ ਕਿਵੇਂ ਆਖਿਆ,ਇਹ ਵਰ ਤਾਂ ਅੱਜ ਤੋਂ ਕਈ ਬਰਸ ਮਗਰੋਂ ਦੇਣਾ ਹੈ।ਆਖੇਪਕਾਰ ਨੂੰ ਪੂਰਬ ਅਪਰ ਦਾ ਚੇਤਾ ਨਹੀਂ ਰਿਹਾ,ਝੂਠੇ ਦਾ ਚੇਤਾ ਮਾੜਾ ਹੁੰਦਾਹੈ।ਫਿਰਪਿਛਲੇ ਪ੍ਰਸੰਗ ਨਾਲ ਇਸਦਾਕੀਹ ਤਅੱਲਕ?

ਜਾਪਦਾ ਇਉਂ ਹੈ ਕਿ ਇਹ ਸਾਖੀ ਪਾਉਣ ਵਾਲਾ ਮੌਨਦਾਬ ਵਿਚ ੧੮੬੦ ਦੇ ਲਗ ਪਗ ਯਾ ਕੁੱਛ ਪਹਿਲੋਂ ਹੋਇਆ ਹੈ, ਜੋ ਉਥੇ ਸਰਦਾਰੀਆਂ ਤੇ ਸਿੱਖਾਂ ਦੇ ਛੋਟੇ ਛੋਟੇ ਰਾਜ ਡਿੱਗਦੇ ਢਹਿੰਦੇ ਦੇਖ ਰਿਹਾ ਹੈ, ਤੇ ਵਡੇ ਘਰਾਂ ਦੀਆਂ ਖ਼ਰਾਬੀਆਂ ਤੱਕ ਰਿਹਾ ਹੈ, ਅਯਾਸ਼ੀ ਵਧ ਰਹੀ ਹੈ ਤੇ ਅੰਗ੍ਰੇਜ਼ ਵਧੇ ਆ ਰਹੇ ਹਨ ਤੇ ਬੇਔਲਾਦ ਮਰਨੇ ਪਰ ਸਰਦਾਰੀਆਂ ਰਿਆਸਤਾਂ ਜ਼ਬਤ ਕਰਦੇ ਹਨ। ਆਖੇਪਕਾਰ ਇਨ੍ਹਾਂ ਤੋਂ ਅਨੁਮਾਨ ਲਾਉਂਦਾ ਹੈ ਕਿ ਪੰਦ੍ਰਾਂ ਵੀਹ ਵਰ੍ਹੇ ਤਕ ਰਿਆਸਤਾਂ ਖਾਧੀਆਂ ਜਾਣਗੀਆਂ ਤਾਂ ਇਨ੍ਹਾਂ ਗੱਲਾਂ ਨੂੰ ਭਵਿੱਖਤ ਵਾਕ ਕਰਕੇ ਲਿਖ ਦਿੱਤਾ। ਕਵਿ ਜੀ ਨੇ ਬਿਨਾਂ ਪੜਤਾਲ ਕੀਤੇ ਸ਼ੁਭ ਭਾਵਨਾ ਵਿਚ ਸਾਰੀਆਂ ਸਾਖੀਆਂ ਨੂੰ ਠੀਕ ਸਮਝ ਕੇ ਕਵਿਤਾ ਵਿਚ ਉਲਟਾ ਦਿੱਤਾ ਹੈ।

ਲੰਗਰ ਬਹੁਤ ਗਨ ਚੂਨ ਪਕਾਵੈਂ। ਬ੍ਰਿੰਦ ਲਾਂਗਰੀ ਲਗੇ ਰਹਿੰ ਕਬਿ ਥੁਰਨ ਨ ਪਾਵੈ। ਖਾਇੰ ਹਜ਼ਾਰਹੁੰ ਨਰੁ ਸਦਾ ਸੁਨਿ ਸੁਨਿ ਜਸ ਧਾਵੈਂ[1]। ਕੋ ਦਾਤਾ ਅਸ ਗੁਰ ਬਿਨਾ ਸਭਿ ਕੋ ਤ੍ਰਿਪਤਾਵੈਂ ॥੨॥ ਦੇਗ਼ ਕਰੈਂ* ਨਰ ਰੈਨ ਦਿਨ ਤਿਮ ਹੀ ਬਰਤਾਵੈਂ।ਛੁਧਿਤਿ ਨ ਰਹੈ ਅਨੰਦਪੁਰਿ ਆਨੰਦ ਤੇ ਖਾਵੈਂ। ਸਭਿ ਜਗ ਮਹਿੰ ਦੁਰਭਿਛ ਪਰਜੋ ਬਹੁ ਛੁਲੀ[2] ਲੁਕਾਈ। ਦੁਖਭੁਖ ਹਰਤਾ ਗੁਰੂ ਲਖਿ ਆਵਹਿੰ ਸ਼ਰਣਾਈ ॥ ੩ ॥ †ਇਕ ਦਿਨ ਕਲਗ਼ੀਧਰ ਥਿਰੇ ਸਿਦਕੀ ਸਿਖ ਤੀਰਾ।ਮੁਹਕਮ ਸਿੰਘ ਅਰ ਦਯਾਸਿੰਘ ਹਿੰਮਤਸਿੰਘ ਧੀਰਾ। ਇੱਤਯਾਦਿਕ ਕਰ ਜੋਰਿ ਕੈ ਅਸ ਗਿਰਾ ਬਖਾਨੀ। 'ਸ਼੍ਰੀ ਪ੍ਰਭੁ ਹਮੈ ਬਤਾਈਐ ਜਿਸ ਤੇ ਅਨੁਜਾਨੀ[3] ॥੪॥ਕਿਨ ਕੋ ਨਾਮ ਸ਼ਹੀਦ ਹੈ ਕਯਾ ਕਿਰਤ ਕਰੈਤੇ? ਗਤਿ ਮਿਤ ਇਨ ਕੀ ਕੌਨ ਹੈ ਕਯਾ ਸ਼ਕਤਿ ਧਰੈਤੇ?ਕਿਸ ਥਲ ਬਾਸਾ, ਹੈਂ ਕਿਤਿਕ, ਪਦਵੀ ਇਨ ਕੇਤੀ। ਸਭਿ ਗਯਾਤਾ ਕੈ ਤੁਮ ਧਨੀ ਕਹੀਐ ਹਮ ਸੇਤੀ' ॥੫॥ ਸੁਨਿ ਸਿੱਖਨ ਤੇ ਗੁਰ ਹਸੇ ਸ਼੍ਰੀ ਮੁਖ ਫੁਰਮਾਯੋ। 'ਗੁਪਤ ਹੁਤੀ ਬੂਝੀ ਤੁਮਹੁ ਕਹਿਬੋ ਬਨਿ ਆਯੋ। ਸਤਿਗੁਰ ਸੰਗਤਿ ਆਪਨੀ‡ਸਭਿ ਰਖਹਿ ਹਜ਼ੂਰੈ। ਸੇਵਕ ਕੀ ਪਤਿ ਰਾਖਤੇ ਆਪੈ ਗੁਰ ਪੂਰੈ॥ ੬॥ ਸੁਨਿ ਭਾਈ ਕਲਿ ਕਾਲ ਇਹੁ ਬਰਤਨੋ ਬਡ ਘੋਰੇ। ਗੁਰ ਪਾਲੀ[4] ਸਿਖ ਸਭਿਨਿ ਕੋ ਭਲਕਾਵ ਨ ਭੋਰੇ[5]। ਤਾੜਤਿ ਹੈ ਬਹੁ ਭਾਂਤਿ ਤੇ ਕਰਿ ਕਰਿ ਬਹੁ ਭੇਖਾ[6]। ਹੁਕਮ ਸੱਤਿਤਾ ਟਿਕਨਿ ਮਨ ਸਿੱਖਨ ਗੁਰ ਦੇਖਾ[7] ॥੭॥ ਜੋ ਸਾਬਤ ਹੈ ਸਿਦਕ ਮੈਂ ਅਰ ਰਣ ਮਹਿੰ ਸੂਰਾ। ਸੋ ਭਉਜਲ ਤੇ ਤਰਿ ਗਯੋ ਪਾਯੋ ਪਦ ਰੂਰਾ।ਜਿਨਕੇ ਸਿਦਕ ਨ ਸਾਬਤੀ ਕਾਤੁਰ ਜੰਜਾਲੀ[8]।ਭਟਕਤਿ ਜਨਮ ਰੁ ਮਰਨ ਮਹਿੰ ਸੁਖ ਤੇ ਨਿਤ ਖਾਲੀ॥ ੮ ॥ ਗੁਰੂ ਖਰੇ ਸੰਗਤਿ ਸਹਿਤ ਚਿਰਕਾਲ ਉਡੀਕੈਂ[9]। ਖੋਟ੍ਰਸ ਤੱਤਨਿ ਦੇਹ ਧਰਿ ਥਿਰ ਰਹੈਂ ਸੁ

[1]ਭਾਵ ਧਾਕੇ ਆਉਂਦੇ ਹਨ। [2]ਭਾਵਾਂ ਭੋਲ ਹੋਈ। [3]ਅਨਜਾਨ ਜਿਸ ਗਲੋਂ (ਅਸੀਂ ਹਾਂ)। [4]ਗੁਰੂ ਪਾਲਕ ਹਨ। [5]ਥੋੜਾ ਬੀ ਨਹੀਂ ਭੁਲਾਂਵਦੇ। [6]ਬਹੁਤੇ ਰੂਪ ਧਾਰਕੇ। [7]ਸਿੱਖਾਂ ਦੀ ਹੁਕਮ ਸੱਤਿਤਾ (ਹੁਕਮ ਨੂੰ ਸੱਤ ਕਰਕੇ ਮੰਨਣਾ) ਤੇ ਮਨ ਦਾ ਟਿਕਾਉ ਗੁਰੂ ਜੀ ਦੇਖਦੇ ਹਨ, ਭਾਵ ਇਹ ਕੁਛ ਦੇਖਣ ਲਈ ਪ੍ਰੀਖਿਆ ਕਰਦੇ ਹਨ। [8]ਕਾਇਰ ਤੇ ਧੰਧਿਆਂ ਵਾਲੇ। [9](ਪ੍ਰਲੋਕ ਵਿਚ) ਖੜੇ ਸੰਗਤਿ ਸਹਿਤ ਗੁਰੂ ਸਿੱਖ ਨੂੰ ਚਿਰ ਤਕ ਉਡੀਕਦੇ ਹਨ, ਸਿਖ ਉਹ ਜੋ ਇਕ ਵਾਰ ਸਿਖ ਹੋਇਆ ਹੋਵੇ ਤੇ ਫੇਰ ਕਿਸੇ ਕੁਸੰਗ ਕਰਕੇ ਔਝੜਾਂ ਵਿਚ ਪੈ ਗਿਆ ਹੋਵੇ ਤਿਸਨੂੰ ਮਹਾਰਾਜ ਜੀ ਤੱਕਦੇ ਹਨ ਕਿ ਕਦ ਸਾਡੇ ਪੰਥ ਵਿਚ ਆਉਂਦਾ ਹੈ। *ਪਾ:–ਛਕੈਂ।

†ਸੋ ਸਾਖੀ ਦੀ ਇਹ ੨੪ਵੀਂ ਸਾਖੀ ਇਥੋਂ ਚੱਲੀ ਹੈ। ‡ਪਾ:–ਸਿਖ ਸੋ।

ਨੀਕੇ[1]।ਹਿਤ ਸਹਾਇਤਾ ਹਮ ਭਹਾਂਤਬਿ ਬਨਹਿਂ ਸਹਾਈ।ਦਸਸਹੰਸ੍ਰ ਸੰਮਤ ਲਗੌ ਦੇਖੌਂ ਦ੍ਰਿਗ ਲਾਈ॥੯॥ਹਮਰੀ ਦਿਸ਼ਿ ਕੋ ਸਿੱਖ ਇਹੁ ਚਲਿ ਆਵਹਿ ਕੈਸੇ[2]।ਜੋ ਆਵਤਿ ਰਲ ਜਾਤਿ ਹੈ ਸਿੱਖਨਿ ਮਹਿਂ ਤੈਸੇ।ਸਿੱਖ ਛਪੰਜਾਕ੍ਰੋੜ ਹੈਂ ਸੌਂਪੇ ਗੁਰ ਹਾਥਾ[3]।ਹੁਕਮ ਅਹੈ ਕਰਤਾਰ ਕੋ[4]—ਸਭਿ ਕਰਹੁ ਸਨਾਥਾ॥੧੦॥ ਸ਼ੁੱਧ ਧਰਮ ਕਰਿ ਕੈ ਇਨਹੁ ਕਲਿ ਕਾਲ ਮਝਾਰਾ।ਕਰੋ ਉਧਾਰਨ ਜਗਤ ਤੇ ਲਹਿਂ ਸਿੰਧ ਕਿਨਾਰਾ[5]—।ਉਤ ਤੇ ਲੋਕ ਕੁਬੇਰ ਲਗਿ ਇਤ ਕੂ ਪਰ ਸਾਰੇ[6]। ਗੁਰੂ ਉਡੀਕਹਿਂਗੇ ਖਰੇ ਸਿਖ ਓਰ ਨਿਹਾਰੇ[7] ॥੧੧॥ ਧਨਦ ਲੋਕ ਭਵਲੋਕ ਲਗਿ[8] ਬਿਚਰਹਿਂ ਗਨ ਸਾਰੇ। ਜਿਨ ਕੋ ਨਾਮ ਸ਼ਹੀਦ ਹੈ, ਸਭਿ ਪਰ ਬਲ ਧਾਰੋ।ਜਸ ਜਸ ਹੁਇ ਇਨ ਭਾਵਨਾ ਤਸ ਤਸ ਸਿਧ ਹੋਵੈ।ਕੂਤ ਪੂਤ ਅਸੁਰਾਨ ਪਰ ਸਭਿ ਕੋ ਇਹ ਜੋਵੈਂ[9] ॥੧੨॥ ਪਸੁ, ਪੰਖੀ, ਨਗ[10], ਨਾਗ, ਨਰੁ, ਜਛ, ਗੰਧ੍ਰਬ ਬ੍ਰਿੰਦਾ। ਰਾਖਸ਼ਿ ਆਦਿਕ ਅਪਸਰਾ ਧਰਿ ਸ਼ਕਤਿ[11] ਬਿਲੰਦਾ।ਹੁਕਮ ਸ਼ਹੀਦਨਿ ਕੋ ਚਲਹਿ ਇਨ ਸਭਿ ਪਰ ਜਾਨੋ।ਅਪਰਨਕੀ ਗਿਨਤੀ ਕਹਾਂ ਜਮਦੂਤ ਮਹਾਨੋ ॥੧੩॥ਬੂਝਿ ਸ਼ਹੀਦਨਿ ਕੋ ਫਿਰਹਿ ਉਰ ਮਹਿਂ ਡਰ ਧਾਰੇ[12]। ਲੋਕ ਕਹੈਂ ਬੈਤਾਲ ਇਨ੍ਹ[13] ਲਖਿ ਭੇਦ ਉਦਾਰੇ।

---

[1]੧੬ ਤੱਤਾਂ ਦੀ ਦੇਹ ਧਾਰਕੇ ਗੁਰੂ ਪ੍ਰਲੋਕ ਵਿਚ ਭਲੀ ਪ੍ਰਕਾਰ ਠਹਿਰਦੇ ਹਨ। ਸੋ ਸਾਖੀ ਦਾ ਪਾਠ ਹੈ '੧੬ ਤੱਤਾਂ ਦੀ ਦੇਹ ਧਾਰਕੇ ਸਿਖਾਂ ਦੀ ਸਹਾਇਤਾ ਕਰਾਂਗੇ'। ਅਸਲ ਭਾਵ ਇਹ ਚਾਹੀਏ ਕਿ ਸਿੱਖਾਂ ਦੀ ਆਤਮਾਂ ਜਦ ੧੬ ਤੱਤਾਂ ਦੀ ਦੇਹ ਧਾਰਕੇ ਪ੍ਰਲੋਕ ਵਿਚ ਆਵੇਗੀ ਤਾਂ ਸਹਾਇਤਾ ਕਰਾਂਗੇ। ਗੁਰੂ ਜੀ ਨੂੰ ੧੬ ਤੱਤਾਂ ਵਿਚ ਪੈਨ੍ਹਣਾ ਗੁਰਬਾਣੀ ਵਿਰੁੱਧ ਹੈ, ਯਥਾ:— ' ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥ ਸਤਿਗੁਰ ਜੋਗ ਕਾ ਤਹਾ ਨਿਵਾਸਾ ਜਹਿ ਅਵਿਗਤ ਨਾਥੁ ਅਗੰਮ ਧਨੀ॥" [ਰਾਮਕਲੀ ਮ: ੫] ਵੇਦਾਂਤ ਦੇ ਗ੍ਰੰਥਾਂ ਵਿਚ ਲਿੰਗ ਸਰੀਰ ੧੭ ਤੱਤਾਂ ਦਾ ਲਿਖਿਆ ਹੈ ਜੋ ਪ੍ਰਲੋਕ ਵਿਚ ਜਾਂਦਾ ਹੈ ਤੇ ਕਰਮਾਂ ਅਨੁਸਾਰ ਆਵਾਗਵਨ ਵਿਚ ਫਿਰਦਾ ਹੈ:—੫ ਪ੍ਰਾਣ, ੧੦ ਇੰਦ੍ਰੇ, ਮਨ ਤੇ ਬੁੱਧੀ। ਸੋ ਸਾਖੀ ਦੇ ਕਰਤਾ ਨੇ ਮਨ ਬੁੱਧੀ ਮਾਨੋਂ ਇਕ ਮੰਨਿਆਂ ਹੈ। [2]ਕਿਸੇ ਤਰ੍ਹਾਂ ਚੱਲ ਕੇ ਆਵੇ। [3]ਭਾਵ ੫੬ ਕਰੋੜ ਸਿੱਖ ਗੁਰੂ ਦੇ ਹਥ (ਰੱਬ ਨੇ ਤਾਰਨੇ ਵਾਸਤੇ) ਸੌਂਪੇ ਹਨ। [4]ਕਰਤਾਰ ਦਾ ਹੁਕਮ ਹੈ (ਗੁਰੂ ਜੀ ਨੂੰ)। [5](ਸੰਸਾਰ) ਸਮੁੰਦਰ ਦਾ (ਪਾਰ) ਕਿਨਾਰਾ। [6]ਉਧਰੋਂ ਕੁਬੇਰ ਪੁਰੀ ਤੱਕ ਇਧਰ ਧਰਤੀ ਤੇ ਸਾਰੇ (ਸਿੱਖਾਂ ਨੂੰ)। [7]ਗੁਰੂ ਜੀ ਖੜੇ ਹੋਕੇ ਉਡੀਕਣਗੇ ਸਿਖਾਂ ਵੱਲ ਤਕਦੇ ਹੋਏ। [8]ਕੁਬੇਰ ਲੋਕ (ਤੋਂ) ਪ੍ਰਿਥਵੀ ਦੇ ਲੋਕ ਤਕ। [9]ਭਾਵ ਸਭ ਇਨ੍ਹਾਂ ਦੇ ਤਾਬੇ ਹਨ। [10]ਪਰਬਤ। [11]ਸ਼ਕਤੀ ਧਾਰਨ ਵਾਲੇ। [12](ਜਮ) ਸ਼ਹੀਦਾਂ ਤੋਂ ਡਰਦੇ ਹੋਏ ਇਨ੍ਹਾਂ ਤੋਂ ਪੁੱਛਕੇ ਟੁਰਦੇ ਹਨ। [13]ਇਨ੍ਹਾਂ (ਸ਼ਹੀਦਾਂ) ਨੂੰ।

ਸ਼ਾਸਤ੍ਰਾਨਿ ਕੋ ਪਠੈਂ ਜੋ ਸੋ ਇਨ ਕੇ ਨਾਮੂ। ਬਿਦ੍ਯਾਧਰ[1] ਭਾਖਤਿ ਸਕਲ ਬਿਲਸਤਿ ਅਭਿਰਾਮੂ ॥ ੧੪॥ ਲਖਹੁ ਅਸ਼ੁਭ ਭੀ ਇਨਹੁੰ ਮੈਂ,ਸ਼ੁਭ ਅਹੈਂ ਘਨੇਰੇ[2]।ਹੈ ਸੁਭਾਵ ਤ੍ਰੈ ਬਿਧਿਨਿ ਗੁਨ ਸਤ ਰਜ ਤਮ ਕੇਰੇ।ਸੰਗਤ ਤੇ ਪੁਜ-ਵਾਵਈਂ ਜੋ ਹੈ ਇਨ ਕੇਰੀ। ਪੂਰੀ ਕਰਤਿ ਸੁ ਕਾਮਨਾ ਜਸੁ ਜਨ ਹੈ ਕੇਰੀ ॥੧੫॥ਦੁਖ ਸੁਖ ਕੇ ਦਾਤਾ ਅਹੈਂ ਦੇਤੇ ਸਭਿ ਪ੍ਰਾਨੀ[3]।ਸਰਬ ਕਲਾ ਸਮਰੱਥ ਇਹੁ ਧਰਿ ਸ਼ਕਤਿ ਮਹਾਨੀ। ਦੈ ਕਰਿ ਇਨ ਕੌ ਭਰਤਖੰਡ ਸੁਰ ਸੁਰਗ ਸਿਧਾਰੇ। ਬੈਠੇ ਜਾਇ ਨਿਚਿੰਤ ਹੁਇ ਸਾਂਭੀ ਸਾਭ ਕਾਰੇ[4]॥੧੬॥ਪਹੁੰਚਹਿ ਜੋ ਦੇਵਨ ਸਭਿਨਿ ਅਰਪਤਿ ਜੇ ਪ੍ਰਾਨੀ।ਹਾਥ ਸ਼ਹੀਦਨਿ ਹੋਇ ਕੈ ਜੈ ਹੈ ਸਭਿ ਥਾਨੀ। ਪਰਮੇਸ਼ੁਰ ਕਰਤਾ ਪੁਰਖ ਇਸੁ ਕਾਰ ਲਗਾਏ।ਹੁਇ ਸੁਚੇਤ ਨਿਤ ਕਰਤਿ ਹੈਂ ਕਬਿ ਨਹਿੰ ਬਿਸਰਾਏ ॥ ੧੭ ॥ ਹੈਂ ਸ਼ਹੀਦ ਸਭਿ ਰੀਤਿ ਕੇ ਲਘੁ ਬ੍ਰਿੰਦ ਬਿਸਾਲਾ।ਭੋਜਨ ਅਨਿਕ ਪ੍ਰਕਾਰ ਕੇ ਅਚਵਹਿੰ ਸਭਿ ਕਾਲਾ। ਸੂਖਮ ਬਸਤ੍ਰਨਿ ਬਰਨ ਬਹੁ ਨਿਜ ਤਨ ਪਰ ਧਾਰੇ। ਅਸਵਾਰੀ ਸਭਿ ਰੀਤਿ ਕੀ ਆਰੋਹਿ ਬਿਹਾਰੇ ॥ ੧੮ ॥ ਅਸਨ ਬਸਨ ਬਾਹਨ ਭਲੇ ਜੋਤਿਕ ਇਹੁ ਲੈ ਹੈਂ।ਸਭੈ ਮੁਹਾਬ ਸ਼ਹੀਦ ਗਨ ਜਿਮ ਕਿਮ ਕੋਦੈ ਹੈਂ[5]।ਸਭਿ ਦੀਪਕ ਸਭਿ ਖੰਡ ਕੋ ਸਭਿ ਸੈਲਨ ਸੈਲਾ। ਸਾਗਰ ਸਲਿਤਾ ਪਰ ਫਿਰਹਿੰ ਭੂਲਹਿੰ ਨਹਿੰ ਭੈਲਾ[6] ॥੧੯॥ ਅਵਲੋਕਹਿੰ ਸਭਿ ਥਲ ਬਿਚਰਿ [illegible] ਤਮਾਸਾ। ਜਥਾ ਬਿਪਸ਼ਚਿਤ[7] ਨ੍ਰਿਪ ਭਯੋ ਕੀਨੀ ਤਿਨ ਆਸਾ।ਮਾਯਾ ਕੋ ਦੇਖਨਿ ਗਯੋ ਚਹੁੰ ਕੁੰਟ ਮਝਾਰਾ। ਦੇਖਤਿ ਦੇਖਤਿ ਨਹਿੰ ਮੁਰਯੋ ਨਹਿੰ ਅੰਤ ਨਿਹਾਰਾ ॥ ੨੦ ॥ ਤਿਮ ਹੀ ਸਕਲ ਸ਼ਹੀਦ ਇਹੁ ਜਗ ਪਿਖਹਿੰ ਤਮਾਸ਼ਾ। ਤਨ ਜੋਨੀ ਅਪਰ ਨ ਧਰਹਿੰ ਜਿਮੁ ਜੀਵ ਸੁ ਆਸਾ[8]। ਭਰਮਤਿ ਨਹਿੰ ਮਰਿਬੇ

---

[1]ਇਕ ਪ੍ਰਕਾਰ ਦੇ ਦੇਵਤੇ। ਵੇਤਾਲ=ਜਿਸ ਦਾ ਘਰ ਹਵਾ ਵਿਚ ਹੋਵੇ। ਵਿਦਜਾਧਰ=ਇਕ ਤਰ੍ਹਾਂ ਦੇ ਦੇਵਤੇ ਜੋ ਅਕਾਸ਼ ਵਿਚ ਰਹਿੰਦੇ ਹਨ। [2]ਸ਼ੁਭ ਬੀ ਬਹੁਤੇ ਹਨ। [3]ਸਾਰੇ ਪ੍ਰਾਣੀਆਂ ਨੂੰ। [4]ਭਾਵ ਦੇਵਤਿਆਂ ਦਾ ਕੰਮ ਹੁਣ ਇਹ ਕਰਦੇ ਹਨ। [5]ਸਾਰੇ ਪਦਾਰਥ ਸਵਾਰੀਆਂ ਮਾਫ ਹਨ ਸ਼ਹੀਦਾਂ ਨੂੰ ਜਿਸ ਕਿਸੇ ਨੂੰ (ਚਾਹੁਣ) ਦੇਣਗੇ। ਕਈ ਇਸਨੂੰ ਅਰਬੀ ਦਾ ਪਦ ਮੁਹਾਬ=ਹੈਬਤਨਾਕ, ਸਮਝਦੇ ਹਨ, ਪਰੰਤੂ ਸੋ ਸਾਖੀ ਦਾ ਪਾਠ ਹੈ:—ਭੋਜਨ ਬਸਤ੍ਰ ਅਸਵਾਰੀ ਸਭ ਮੁਬਾਹ ਹੈ। [ਅ:, ਮੁਬਾਹ= ਜਾਇਜ਼, ਰਵਾ. ਵਿਹਤ]। [6]ਭੁੱਲਦੇ ਨਹੀਂ ਹਨ [ਭੈਲਾ=ਹੈਨ]। ਸੋ ਸਾਖੀ ਦਾ ਪਾਠ ਹੈ: 'ਪਰ ਭੂਲਦੇ ਨਹੀਂ, ਫਿਰਦੇ ਹੈਨ'। [7]ਨਾਮ ਰਾਜੇ ਦਾ। [ਸੰਸ:, ਵਿਪਸ਼੍ਚਿਤ=ਪੰਡਤ। ਵਿਪਸ਼੍ਚਿਜਨ=ਸਤਾਂ ਵਿਚੋਂ ਪਹਿਲੇ ਬੁੱਧ ਜੀ ਦਾ ਨਾਮ ਹੈ]। [8]ਭਾਵ ਜਿਵੇਂ (ਇਤਰ) ਜੀਵ ਆਸ਼ਾ ਦੇ (ਬੱਚੇ ਹੋਏ) ਜਨੀਆਂ ਭੋਗਦੇ ਹਨ ਇਹ ਜੂਨਾਂ ਨਹੀਂ ਭੋਗਦੇ ਤੇ ਦੇਹ ਨਹੀਂ ਧਾਰਦੇ।

ਜਨਮ[1] ਸਿਰ ਪਰ ਗੁਰ ਪੂਰਾ। ਪਾਲੀ ਸਭਿ ਸੰਭਾਲਿ ਲੈ[2] ਕਹਿ ਕੈ ਬਚ ਰੂਰਾ ॥੨੧॥ਸਬਲ ਸਮੂਹ ਸ਼ਹੀਦ ਕੀ ਗਤਿ ਮਿਤਿ ਲਖਿ ਐਸੇ[3]।ਤੁਮ ਮੇਰੇ ਪ੍ਰਿਯ ਸਿੱਖ ਹੋ ਬੂਝੀ, ਕਹਿ ਤੈਸੇ। ਅਹੈਂ ਨਾਥ ਜੋ ਸ਼ਕਤਿ ਧਰਿ ਤਿਨ ਸੰਗਤਿ ਜੋਈ[4] ਸਿੱਧ ਅਹੈਂ ਸਮੁਦਾਇ ਸੋ ਸਿੱਧੀ ਧਰ ਸੋਈ[5] ॥੨੨॥ ਕਹੈਂ ਦੀਨ ਵਾਲੀ ਜਿਸੈ ਬਹੁ ਦੀਨ ਕਮਾਵੈ। ਲਖਹੁ ਮੁਹੰਮਦ ਕੀ ਅਹੈ[6] ਤਿਹ ਨਿਕਟ ਰਹਾਵੈ। ਨਾਮ ਜਨਾਇਤ ਤਾਂਹਿ ਕੋ ਜਗ ਬਿਖੈ ਕਹਾਵੈ। ਕਮਾ ਕਹੀਯਹਿ ਇਸ ਬਾਤ ਕੋ ਕਮਾ ਕਿਸਹਿ ਸੁਨਾਵੈਂ ॥ ੨੩ ॥ ਨਿਗੁਰੇ ਬੇਮੁਖ ਹੋਤਿ ਜੋ ਕਰਤੇ ਮਨ ਭਾਯਾ। ਤਨ ਤਮਾਗਤਿ ਹੁਇ ਭੂਤਨੇ ਤਨ ਪ੍ਰੇਤ ਕੁ ਪਾਯਾ। ਸੰਕਟ ਬਿਖੈ ਬਿਤਾਵਤੇ ਨਿਜ ਬੈਸ ਮਹਾਂਨੀ। ਗੁਰ ਬਿਨ ਕਿਮ ਸੁਖ ਕੋ ਲਹੈਂ ਅੰਧੇ ਅੱਗਯਾਨੀ' ॥੨੪॥ਸੁਨਿ ਸਿੱਖਨਿ ਗੁਰ ਕੋ ਬਚਨ ਮਨ ਬਿਖੈ ਬਸਾਯੋ।'ਧੰਨ ਪ੍ਰਭੂ ਪੂਰਨ ਕਲਾ ਤੁਮ ਸਕਲ ਬਤਾਯੋ। ਪਰੇ ਸ਼ਰਨ ਤੁਮਰੀ ਮਲਿਨ ਲਿਹੁ ਆਪ ਸੁਧਾਰੀ। ਕਮਾ ਜਾਨਹਿ ਨਰ ਮੰਦ ਮਤਿ ਗਤਿ ਅਗਮ ਅਪਾਰੀ ॥ ੨੫ ॥ ਕਿਤਿਕ ਦਸੋਸ ਦੁਰਭਿੱਛ ਰਹਹਿ ਦਿਹੁ ਆਪ ਸ਼ਤਾਈ ?ਅੰਨ ਥੁਰਨੋ ਸਭਿ ਦੇਸ਼ ਤੇ ਭੁਲ ਗਈ ਲੁਕਾਈ'।ਸ਼੍ਰੀ ਮੁਖ ਤੇ ਕਹਿ ਬਾਕ ਕੋ ਦੁਖ ਕਾਲ ਬਿਤਾਯੋ। 'ਬਰਖਹਿ ਘਨ ਸਭਿ ਭੂਮ ਪਰ ਅਬਿ ਸਮਾ ਸੁ ਆਯੋ' ॥੨੬॥ਦੋਹਰਾ॥ ਸੁਨਿ ਸਿੰਘਨਿ ਕਰ ਜੋਰਿ ਕਰਿ ਧਰਿ ਪਗ ਪੰਕਜ ਸੀਸ।'ਧੰਨ ਧੰਨ' ਸਗਰੇ ਭਨਹਿੰ ਜਾਨਿ ਰੂਪ ਜਗਦੀਸ਼॥੨੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸ਼ਹੀਦਨ' ਪ੍ਰਸੰਗ ਬਰਨਨੰ ਨਾਮ ਏਕ ਚੱਤ੍ਵਾ-ਰਿੰਸਤੀ ਅੰਸੁ ॥ ੪੧ ॥ ੪੨. [ਇਕ ਸੁਨਿਆਰੇ ਲੜਕੇ ਦਾ ਪ੍ਰਸੰਗ]।

ਦੋਹਰਾ ॥ *ਇਕ ਦਿਨ ਬੈਠੇ ਸਤਿਗੁਰੂ ਇਕ ਲਰਕਾ ਤਹਿੰ ਆਇ। ਕਰਿ

---

[1]ਮਰਨ ਜੰਮਣ ਵਿਚ ਨਹੀਂ ਭਰਮਦੇ। [2]ਭਾਵ ਪਾਲੀ (ਵਾਂਙੂ) ਸਭ ਨੂੰ ਸੰਭਾਲ ਲੈਂਦੇ ਹਨ। (ਅ) ਸ਼ੁੱਧ ਪਾਠ 'ਸਭ' ਦੀ ਥਾਂ 'ਸਮ' ਚਾਹੀਏ। ਸੋ ਸਾਖੀ ਵਿਚ ਪਾਠ 'ਵਾਂਗੂ' ਹੈ। [3]ਸਾਰੇ ਸ਼ਹੀਦਾਂ ਦੀ ਗਤਿ ਮਿਤਿ ਸਹਿਤ ਬਲ ਦੇ ਹੈ ਐਉਂ ਸਮਝ ਲਓ। [4]ਜੋ (ਨੌਂ) ਨਾਥ ਸ਼ਕਤੀਵਾਨ ਹੋਏ ਹਨ ਉਨ੍ਹਾਂ ਦੀ ਬੀ ਸੰਗਤ ਹੈ। [5]ਜੋ ਸਿੱਧੀ ਧਾਰਨ ਵਾਲੇ ਹਨ ਤੇ ਉਹ ਸਿੱਧਾਂ ਦਾ ਸਮੁਦਾਇ ਹੈ। [6]ਸੋ ਸਾਖੀ ਦਾ ਪਾਠ ਹੈ ਮੁਹੰਮਦੀ ਦੀਨ ਵਾਲੀ (ਸੰਗਤ) ਜਨਾਇਤ ਕਹਾਂਵਦੀ ਹੈਗੀ:—ਅਰਥਾਤ ਮੁਹੰਮਦ ਦੇ ਦੀਨ ਵਾਲੀ ਜਨਾਇਤ ਅਖਵਾਉਂਦੀ ਹੈ। ['ਜਿੰਨ' ਦੀ ਅਰਬੀ ਵਿਚ ਜਮਾ 'ਜਿਨਾ-ਇਤ' ਹੈ। ਜਿੰਨ ਕਹਿੰਦੇ ਹਨ ਗੁਪਤ ਨੂੰ। ਆਮ ਲੋਕ ਭੂਤ ਪ੍ਰੇਤ ਤੇ ਕਰੜੇ ਦੇਉ ਨੂੰ ਬੀ ਕਹਿੰਦੇ ਹਨ। ਉਵ ਇਹ ਲਫਜ਼ ਵਰਤੀਂਦਾ 'ਮੁਸਲਮਾਨ ਗੁਪਤਾਂ' ਉਤੇ ਹੈ]।

*ਇਥੋਂ ਸੋ ਸਾਖੀ ਦੀ ੨ਪਵੀਂ ਸਾਖੀ ਆਰੰਭ ਹੋਈ।

ਬੰਦਨ ਸਨਮੁਖ ਖਰਨੋ ਸੁੰਦਰ ਅੰਗ ਸਜਾਇ ॥੧॥ ਨਿਸ਼ਾਨੀ ਛੰਦ ॥ ਕਲਗ਼ੀ ਧਰ ਅਵਿਲੋਕਿ ਕੈ ਬੋਲੇ ਤਿਸ ਕਾਲਾ । 'ਕਿਹ ਕੋ ਸੁਤ ਲਰਕੇ ਕਹੋ,ਕਿਸ ਪੁਰਿ ਮੈ ਸ਼ਾਲਾ[1] ? ਜਾਤਿ ਗੋਤ ਹੈ ਕਵਨ ਤੁਵ ?' ਸੁਨਿ ਤਾਂਹਿ ਬਤਾਯੋ । 'ਸਤਿਗੁਰ ਸੱਚੇ ਪਾਤਿਸ਼ਾਹੁ ਮੈਂ ਸ਼ਰਨੀ ਆਯੋ॥੨॥ਪਾਹੁਲ ਖੰਡੇ ਕੀ ਲਈ ਮੋਲੇ ਕਾ ਬੇਟਾ । ਪਿਤ ਨੇ ਲੀਨੀ ਚਰਨ ਕੀ, ਕਛੁ ਦੇ ਤੁਮ ਭੇਟਾ । ਬਾਸੀ ਸ਼ਹਿਰ ਸਰੰਦਕੇ ਹਮ ਸਿੱਖ ਤੁਮਾਰੇ'।ਸੁਨਿ ਬੋਲੇ ਸ਼੍ਰੀਸਤਿਗੁਰੂ'ਅਬਿ ਕਰਹੁ ਉਚਾਰੇ ॥੩॥ ਵਸਦੀ ਸ਼ਹਿਰ ਸਰੰਦ ਹੈ ਕੈ ਭਯੋ ਉਜਾਰੇ । ਅਪਰਾਧੀ ਹੈ ਹੈਂ ਤੁਰਕ ਬਸਿ ਜਿਸੀ ਮਝਾਰੇ' । ਸੁਨਿ ਸੁਨਿਯਾਰੇ ਪਹਿਲ ਸਿੰਘ[2] ਕਰ ਜੋਰਿ ਬਖਾਨਾ । 'ਹੁਇ ਹੈ ਸਕਲ ਪ੍ਰਕਾਰ ਕੋ ਜਿਮ ਗੁਰ ਕੋ ਭਾਨਾ ॥ ੪ ॥ ਅਬਿ ਤੌ ਮੈਂ ਵਸਤੀ ਤਜਨੋ[3] ਢਿਗ ਆਇ ਤੁਮਾਰੇ' । ਗੁਰੂ ਕਹਨੋ 'ਘਰੁ ਕੋ ਜੁ ਨਰ ਕੋ ਤੋਹਿ ਸੰਗਾਰੇ[4]*?' । ਬਹੁਰ ਕਹਨੋ ਲਰਕੇ ਤਬਹਿ 'ਪਿਤ ਮ੍ਰਿਤੁ[5] ਦਿਨ ਥੋਰੇ । ਮਾਤਾ ਆਈ ਹੈ ਇਹਾਂ ਤੁਮ ਚਰਨ ਨਿਹੋਰੇ' ॥ ੫ ॥ ਕਹਿ ਗੁਰ 'ਰਹਹੁ ਹਜ਼ੂਰ ਅਬਿ ਮਾਤ ਭਿ ਰਖਿ ਪਾਸੀ' । ਸੁਨਿ ਲਰਕੇ ਤਿਮ ਹੀ ਕਰੀ ਜਿਮ ਪ੍ਰਭੂ ਪ੍ਰਕਾਸ਼ੀ । ਇਕ ਖੱਤ੍ਰੀ ਤੇ ਲੀਨ ਘਰ ਤਹਿਂ ਮਾਤ ਬਸਾਈ । ਗੁਰ ਹਜ਼ੂਰ ਰਹਿਬੇ ਲਗਨੋ ਦਿਨ ਕਿਤਿਕ ਬਿਤਾਈ ॥ ੬ ॥ ਬੂਝਨੋ ਗੁਰ ਇਕ ਦਿਨ ਬਿਖੈ 'ਕਹੁ ਸਿਖ ਹਮ ਪਾਹੀ । ਕੰਮ ਜੁ ਹੈ ਸੁਨਿ-ਆਰ ਕੋ ਜਾਨਤਿ ਕੈ ਨਾਂਹੀ?'।ਕਹਿ ਲਰਕਾ 'ਤੁਮ ਕ੍ਰਿਪਾ ਤੇ ਅਪਨੋ ਸਭਿ ਕਾਮੂ । ਜ਼ੇਵਰ ਸਗਰੀ ਰੀਤਿ ਕੋ ਘਰਿ ਹੌਂ ਅਭਿਰਾਮੂ' ॥੭ ॥ ਹੁਕਮ ਕਰਨੋ ਪ੍ਰਭੁ 'ਲੇਹੁ ਅਬਿ ਇਕਦਸ ਦੀਨਾਰਾ[6]।ਆਨਿ ਬਿਭੂਖਨ ਘਰਿ[7] ਭਲੋ ਹਮ ਕਰਹਿਂ ਨਿਹਾਰਾ' । ਕੋਸ਼ਪ ਸੁਨਿ ਗੁਰ ਹੁਕਮੁ ਕੋ ਦੀਨਸਿ ਤਤਕਾਲਾ । ਘਰਨਿ ਲਗਨੋ ਭੂਖਨ ਭਲੋ ਚਤੁਰਈ ਬਿਸਾਲਾ ॥ ੮ ॥ ਅਲੰਕਾਰ ਸੁੰਦਰ ਘਰਨੋ ਪ੍ਰਭੁ ਢਿਗ ਲੇ ਆਯੋ । ਪਿਖਿ ਪ੍ਰਸੰਨ ਤਿਸ ਪਰੁ ਭਲੇ ਸ਼੍ਰੀ ਬਦਨ ਅਲਾਯੋ । ਕੋਸ਼ਪ ਕੋ ਸੌਂਪਨੋ ਤਬੈ–ਜੋਤਿਕ ਚਹਿ ਹੋਮਾ[8] । ਦੇਹੁ, ਘਰਾਇ ਬਿਭੂਖਨੰ, ਲੀਜੈ ਪੁਨ ਤੋਮਾ[9] ॥ ੯ ॥ ਜੋਮਾ ਕਰਹੁ ਬਿਚ ਕੋਸ਼ ਕੇ[10] ਭੂਖਨ

---

[1]ਘਰ ਹੈ । [2]ਨਾਮ ਸੁਨਿਆਰੇ ਲੜਕੇ ਦਾ । [3]ਵਸਦਾ ਛਡਕੇ ਆਇਆ ਹਾਂ । [4]ਤੇਰੇ ਘਰ ਦਾ ਆਦਮੀ ਤੇਰੇ ਨਾਲ ਕੇਹੜਾ ਹੈ ? [5]ਮਰ ਗਏ ਨੂੰ । [6]ਗਿਆਰਾਂ ਮੁਹਰਾਂ । [7]ਘੜ ਕੇ । [8]ਜਿਤਨਾ ਕੁ (ਇਹ ਲੜਕਾ) ਚਾਹੇ ਸੋਨਾ । [9]ਦੇਕੇ ਗਹਿਣੇ ਘੜਾ ਲਓ (ਤੇ ਫਿਰ) ਉਤਨਾ ਹੀ (ਸੋਨਾ) ਤੋਲਕੇ ਲੈ ਲਓ । [10]ਖਜ਼ਾਨੇ ਵਿਚ ਰਖੋ । *ਪਾ:–ਘਰ ਕੋ ਤਜਹੁ ਨਤੁ ਹੋਇ ਸੰਘਾਰੇ ।

ਕਰਿ ਬਿੰਦਾ।ਚਾਹਿ ਕਿਤਿਕ ਹੈ ਦਿਨਹੁੰ ਕੀ ਇਹੁ ਚਤੁਰ ਬਿਲੰਦਾ[੧]।ਇਮ ਕਹਿ ਪੁਨ ਬੂਝਨਿ ਕਰਸੋ 'ਕੋ ਐਬ ਨ ਲਾਗਾ ?' ਕਹਿ ਲਰਕਾ 'ਸੁਨਿ ਗੁਰੂ ਜੀ ! ਸਤਿਸੰਗੀ ਪਾਗਾ' ॥੧੦॥ ਦੋਹਰਾ ॥ਗੁਰੂ ਕਹਸੋ 'ਜਹਿੰ ਗੁਣ ਥਡੋ ਤਿਹਠਾਂ ਹੋਤਿ ਬਿਕਾਰ। ਬਿਨ ਬਿਕਾਰ ਜੋ ਗੁਣੀ ਹੁਇ ਕੀਮਤ ਪਾਇ ਉਦਾਰ ॥੧੧॥ਗੁਣੀ ਬਿਕਾਰੀ ਰਹਤਿ ਜੋ ਵਿੱਦਮਕ ਹੋ*ਇਨਸਾਨ[੨]। ਤਿਸ ਮੂਰਤਿ ਕੋ ਪਰਖਿਕੈ ਨਾਨਕ ਹੁਇ ਕੁਰਬਾਨ†'॥ ੧੨॥ ਨਿਸਾਨੀ ਛੰਦੁ ॥ ਲਗਸੋ ਸੁਨਾਰਾ ਘੜਨਿ ਕੋ ਆਪੇ ਲੈ ਦੇਤਾ। ਲੇਖਾ ਕੋਇ ਨ ਬੂਝਤੋ ਕਨਾ ਦੇਤਿ ਰੁ ਲੇਤਾ।ਕੋਸ਼ਪ ਕੋ ਇਕ ਦਿਨ ਕਹਸੋ ਸਤਿਗੁਰ ਸਮੁਝਾਏ। ਕੰਚਨ ਦੀਜੈ ਤੋਲਿ ਕੈ,ਨਹਿੰ ਤਾਂਹਿ ਬਤਾਏ[੩]' ॥੧੩॥ ਬੀਸੁ ਦੀਨਿ ਦੀਨਾਰ ਤਿਸ ਕਹਿ ਕਟਕ[੪] ਘੜਾਏ। ਤਯਾਰ ਕਰਸੋ ਜਬਿ ਲਯਾਇ ਤਿਹ ਪ੍ਰਭੁ ਨਿਕਟ ਮੰਗਾਏ। ਤੋਲੇ ਧਰਿ ਕਰਿ ਤੁਲਾ ਪਰ ਭਈ ਮੁਹਰ ਸਤਾਰਾਂ। 'ਸਕਲ ਬਿਭੂਖਨ ਤੋਲੀਅਹਿ' ਗੁਰ ਬਾਕ ਉਚਾਰਾ ॥ ੧੪ ॥ ਕੋਸ਼ਪ ਆਨਿ ਹਜ਼ੂਰ ਮਹਿੰ ਤੋਲੇ ਜਿਸ ਕਾਲ।ਸਰਬ ਘਟੇ,ਕਿਮ ਪੂਰ ਹੁਇ,ਜੋ ਹੇਮ ਨਿਕਾਲਾ[੫]। ਸ਼੍ਰੀ ਕਲਗ਼ੀਧਰ ਤਬਿ ਕਹਸੋ 'ਲਰਕੇ ! ਤੈਂ ਭਾਖਾ। ਸਤਿਸੰਗੀ ਮੈਂ ਸਦਾ ਹੌਂ ਮਨ ਐਬ[੬] ਨ ਰਾਖਾ ॥ ੧੫ ॥ ਅਪਰ ਐਬ ਕਨਾ ਹੋਤਿ ਹੈ ? ਹਮ ਦੇਹੁ ਬਤਾਈ। ਤੂ ਭੀ ਰਹਸੋ ਮਸੰਦ ਸਮ ਨਿਜ ਸਾਧ ਬਤਾਈ[੭]। ਗੁਰ ਘਰ ਤੇ ਮਿਹਨਤ ਵਜੋਂ ਤੁਹਿ ਮਿਲਤਿ ਕਿ ਨਾਂਹੀ?'। ਸੁਨਿ ਸ਼ਰਮਿੰਦਾ ਹੁਇ ਰਹਸੋ ਬਾਕ ਨ ਮੁਖ ਮਾਂਹੀ ॥ ੧੬ ॥ ਛੰਦੁ ॥ ਗੁਰ ਜੀ ਭਨਯੋ। ਸਭਿਹਿਨਿ ਸੁਨਯੋਂ। 'ਜੱਟ ਪੰਜਾਲੀ ਚੱਕ। ਗੁਰੂ ਕਾ ਹੱਕ। ਕਮਾਇ ਕੇ ਛੱਕ[੮]' ॥ ੧੭ ॥ ਨਿਸ਼ਾਨੀ ਛੰਦੁ ॥ ਸੁਨਿ ਸਿੱਖਨ ਬੂਝਸੋ ਬਹੁਰ 'ਸਿਖ ਸਕਲ ਤੁਮਾਰੇ। ਦਿਜ ਖੱਤ੍ਰੀ ਬਿਟ[੯] ਸ਼ੂਦ੍ ਜੋ ਇਹੁ ਬਰਣ ਜੁ ਚਾਰੇ। ਤੁਮਨੇ ਏਕੋ ਜੱਟ ਹੀ ਅਬਿ ਭਲੇ ਸਲਾਹਸੋ'।ਸਿੰਘਨਿ ਤੇ ਸੁਨਿ ਕੈ ਪ੍ਰਭੁ ਸ਼ੀ ਮੁਖ ਤੇ ਪ੍ਰਾਹਸੋ॥

[੧](ਸਾਨੂੰ) ਚਾਹ ਹੈ ਕਈਆਂ ਦਿਨਾਂ ਦੀ (ਤੇ ਨਾਲੇ) ਇਹ (ਲੜਕਾ) ਬੜਾ ਚਤੁਰ ਹੈ। [੨]ਬਿਨਾਂ ਬਿਕਾਰ ਤੋਂ ਜੋ ਗੁਣੀ ਹੋਵੇ ਤੇ ਵਿਦਵਾਨ ਹੋਵੇ ਉਹ ਇਨਸਾਨ ਕਹਾਉਂਦਾ ਹੈ। [੩]ਭਾਵ ਤੋਲ ਨਾ ਦੱਸੋ ਉਸ ਨੂੰ। [੪]ਕੜੇ। [੫]ਕਿਵੇਂ ਪੂਰੇ ਹੁੰਦੇ ਸੋਨਾ ਜੋ ਕਢਿਆ ਹੋਇਆ ਸੀ ਵਿੱਚੋਂ। [੬]ਖੋਟ। [੭]ਆਪਣੇ ਆਪ ਨੂੰ ਭਲਾ ਦੱਸਦਾ ਰਿਹਾ। [੮]ਭਾਵ ਦਸਵੰਧ (ਦਿੰਦਾ ਹੈ) ਤੇ ਕਮਾਕੇ ਛਕਦਾ ਹੈ। ਸੋ ਸਾਖੀ ਦਾ ਪਾਠ ਹੈ 'ਕਮਾਇਕੇ ਝਕ'। [੯]ਵੈਸ਼। *ਪਾ:-ਵਿਦਿਆ ਕਹਿ।

†ਇਹ ਵਾਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਨਹੀਂ ਹੈ ਤੇ ਨਾਂ ਹੀ ਦਸ਼ਮੇਸ਼ ਗੁਰਬਾਣੀ ਵਿਚ ਹੈ। ਸੋ ਸਾਖੀ ਦੇ ਲੇਖਕ ਦਾ ਆਪਣਾ ਯਾ ਬਾਹਰ ਦਾ ਹੈ।

॥ ੧੯ ॥ [1]ਜਟ ਭਟ ਨੱਟ ਧਨੱਟ[1] ਜੇ ਮੁਖ ਕੋ ਹੱਠ ਪਾਲੈ[2]। ਅਪਰ ਕਹੇ ਪਰ ਨਹਿ ਰਹੈਂ[3],ਕਹਿ ਮੁਖਤੇ ਹਾਲੈਂ[4]।ਸਿੱਖਹੁ ਸੁਨੀਐਂ ਸਿੱਖ ਮਮ ਸਿਦਕੀ ਲਖਿ ਤੀਨੈ[5]। ਸਿੱਖੀ ਬੰਟੀ ਤੀਸਰੀ ਸੰਗਤਿ ਸਭਿ ਹੀ ਨੈ[6] ॥੧੯ ॥ਚੌਪਈ॥ ਜਟ,ਵਣਜਾਰਾ, ਰੌੜਾ ਸਾਰਾ[7]। ਦੋ ਹਿੱਸੇ ਸਿੱਖੀ ਤਿਨ ਧਾਰਾ[8]। ਤ੍ਰਿਤੀ ਭਾਗ ਸ਼ਭਿ ਮਹਿ ਵਰਤਾਈ। ਧਰਹਿ ਰਿਦੇ ਸੋ ਪਾਰ ਪਰਾਈ ॥ ੨੦ ॥ ਅਪਰ ਲੋਕ ਜੇ ਸਿੱਖ ਕਹਾਵੈਂ । ਸਿੱਖੀ ਭੇਦ ਨਹੀਂ ਕੁਛ ਪਾਵੈਂ।ਸੋ ਹਿਤ ਖਾਵਣ ਲੋਭ ਪਦਾਰਥ। ਬਨਹਿਂ ਸਿੱਖ ਪੁਰਵਹਿਂ ਨਿਜ ਸ੍ਵਾਰਥ ॥ ੨੧ ॥ ਕਹਾਂ ਕਰਹਿਗਾ ਸਿੱਖ ਜਿ ਸਿਦਕ ਨ ਧਾਰਦਾ।ਕਹਾਂ ਕਰਹਿਗਾ ਵਣਜੁ ਜਾਂ ਨਾਂਹਿਪਸਾਰਦਾ[9] । ਕਹਾਂ ਕਰੇਗਾ ਵੇਦ ਜਿ ਲੋਭ ਨ ਹਾਰਦਾ[10]। ਕਹਾਂ ਕਰੇਗਾ ਜਨਮੁ[11] ਜਾਂ ਨਹੀਂ ਚਿਤਾਰਦਾ[12]।ਨਾਨਕਸਫਲ ਜਨੰਮ ਜਾਂ ਨਾਮ ਕਰਤਾਰਦਾ[13]*। ॥ ੨੨ ॥ ਚੌਪਈ ॥ ਚਾਰ ਸਕਾਰ ਬਿਸਾਹੁ ਨ ਦੀਹ[14]। ਸੁਨਿਯਾਰਾ, ਸੌਂਕਣ, ਸਪ, ਸੀਂਹ† । ਕਰਿਹੈਂ ਘਾਤ ਕਿ ਪੀਛ ਅਗੀਹ[15] । ਨਹਿ ਇਨ ਕਹਨੋ

---

[1]ਧਨੀ । [2]……ਜੋ ਹਨ ਸੋ ਮੂੰਹ ਦਾ ਹਠ ਪਾਲਦੇ ਹਨ । [3]ਹੋਰ ਕਹੇ ਤੇ ਨਹੀਂ ਰਹਿੰਦੇ। [4]ਮੂੰਹੋਂ ਕਹਿਕੇ ਹਿੱਲ (ਬਦਲ) ਜਾਂਦੇ ਹਨ । [5]ਤਿੰਨੇ ਹੀ ਸਿਦਕੀ ਸਿੱਖ ਜਾਣੋ । [6]ਤੀਸਰਾ ਹਿੱਸਾ ਸਿੱਖੀ (ਬਾਕੀ) ਸਾਰੀ ਸੰਗਤ ਨੂੰ ਬੰਟੀ । [7](ਇਹ ਤਿੰਨੇ) ਸਾਰੇ (ਪੂਰੇ) ਸਿੱਖ ਹਨ । [8](ਤਿੰਨਾਂ ਹਿਸਿਆਂ ਵਿੱਚੋਂ) ਦੋ ਹਿੱਸੇ ਸਿੱਖੀ ਜੱਟ, ਵਣਜਾਰਾ ਤੇ ਰੋੜਾ ਨੂੰ ਦਿਤੀ । [9]ਪੰਸਾਰ=ਵੱਖਰ, ਵਿਕਰੀ ਵਾਲਾ ਮਾਲ । [ਸੰਸ:, ਪਣਜ=ਵਿਕਰੀ ਦਾ ਮਾਲ । ਸ਼੍ਰੀ=ਫੈਲਾਉ] । (ਅ) ਵਪਾਰ ਨਹੀਂ ਕਰਦਾ । [10](ਪੜ੍ਹਨੇ ਵਾਲਾ) ਜੇ ਲੋਭ ਦੂਰ ਨਹੀਂ ਕਰਦਾ ਤਾਂ । [11]ਮਨੁੱਖ ਦੇਹ । [12](ਈਸ਼ਵਰ ਨੂੰ) ਨਹੀਂ ਸਿਮਰਦਾ । [13]ਜਾਂ ਕਰਤਾਰ ਦਾ ਨਾਮ ਜਪੇ ਤਾਂ ਸਫ਼ਲ ਜਨਮ ਹੁੰਦਾ ਹੈ । [14]ਚਾਰ ਸੱਸਿਆਂ ਦਾ ਵਿਸਾਹ ਨਹੀਂ ਕਰਨਾ । [15]ਅੱਗੇ ਪਿੱਛੇ ਭਾਵ ਕਿਸੇ ਨਾ ਕਿਸੇ ਵੇਲੇ ਘਾਤ ਹੀ ਕਰਨਗੇ ।

*ਪਾ:–ਇਹ ਗੁਰਬਾਣੀ ਨਹੀਂ ਹੈ । †ਇਹ ਅਖਰਾਂ ਪੁਰ ਬਣਾਕੇ ਅਖਾਣ ਤੇ ਉਹਨਾਂ ਦੇ ਸੰਗ ਵਲੋਂ ਵਰਜਣਾ ਸੋ ਸਾਖੀ ਦੀ ੨੫ਵੀਂ ਸਾਖੀ ਵਿੱਚੋਂ ਲੀਤਾ ਗਿਆ ਹੈ । ਸਾਚੇ ਪੁਰਖ ਸਦਾ ਸਾਚੇ ਹਨ, ਚਾਹੇ ਕਿਸੇ ਜ਼ਾਤ ਜਾਂ ਕਮਾਮ ਵਿਚ ਹੋਣ, ਇਨ੍ਹਾਂ ਨੂੰ ਗੁਰਬਾਣੀ ਵਿਚ ਕਿਤੇ ਇਸ ਤਰ੍ਹਾਂ ਨਹੀਂ ਕਿਹਾ ਬਲਕਿ "ਕਰਣੀ ਉਪਰਿ ਹੋਵਗਿ ਸਾਰ" ਗੁਰਮਤ ਦਾ ਅਸੂਲ ਹੈ, ਇਸ ਲਈ ਇਨ੍ਹਾਂ ਨੂੰ ਗੁਰਵਾਕ ਨਹੀਂ ਸਮਝਣਾ ਚਾਹੀਏ। ਕਈ ਵੇਰ ਇਸ ਪਦ 'ਵਿਸਾਹ ਨਹੀਂ ਕਰਨਾ' ਦੀ ਥਾ ਲੋਕੀਂ 'ਸੁਨਿਆਰਾ ਸਿੱਖ ਨਹੀਂ' ਕਹਿਕੇ ਇਸ ਕਮਾਮ ਵਾਲੇ ਸਜਣਾਂ ਦਾ ਦਿਲ ਦੁਖਾਉਂਦੇ ਹਨ । ਜੇ ਇਹ ਗਲ ਹੁੰਦੀ ਤਾਂ ਗੁਰੂ ਜੀ ਤ੍ਰਿਕਾਲ ਦਰਸ਼ੀ ਸਨ,ਉਹਨਾਂ ਨੂੰ ਅੱਜ ਪਤਾ ਲਗਣਾ ਸੀ ਕਿ ਸੁਨਿਆਰਾ ਸਿੱਖ ਨਹੀਂ ?

[ਬਾਕੀ ਟੁਕ ਵਲੋ ਅਗਲੇ ਪੰਨੇ ਦੇ ਹੇਠ]

ਜਾਨੀਐ ਲੀਹ[1]॥੨੩॥ਇਮ ਹੀ ਲਖੀਐ ਚਾਰ ਕਕਾਰ[2]। ਨਿਜ ਮੁਕਾਬਲਾ ਸਮਝ ਨ ਹਾਰਿ[3]। ਕਾਜ਼ੀ, ਕਾਨੂੰਗੋਇ, ਕਲਾਲ[4]।ਚੌਚਾ ਕਸਬੀ[5] ਹੈ ਇਨ ਨਾਲ॥੨੪॥ਚਾਰ ਬਕਾਰ[6] ਦਰਬ ਕੇ ਪਸਾਰੇ।ਇਨਤੇ ਭੀ ਰਹਿ ਆਪ ਸੰਭਾਰੇ। ਬ੍ਰਾਮਣ, ਬਣੀਆਂ, ਬਖਸ਼ੀ[7] ਹੋਇ*। ਚਤੁਰਥ ਬਾਲੱਤਣ[8]† ਹਿਯ ਸੋਇ॥ ੨੫॥ਚਾਰ ਕਕਾਰ ਸੰਗ ਨਹਿ ਕਰੈ[9]। ਜੋ ਨਰ ਕਰਹਿ ਨਰਕ ਮਹਿੰ ਪਰੈ। ਕਾਮੀ,ਕਪਟੀ,ਕਲਹੀ,ਕੂਰ।ਇਨ ਕੋ ਜਾਨਿ ਰਹੈ ਨਿਤਦੂਰ‡॥੨੬॥ਇਮ ਕਹਿ ਕਲਗ਼ੀਧਰ ਉਠਿ ਖਰੇ।ਸੁੰਦਰ ਮੰਦਿਰ ਮਹਿੰ ਚਲਿ ਬਰੇ।ਸਿੱਖਆਪਨੇ

---

[1]ਇਨ੍ਹਾਂ ਦੇ ਕਹੇ ਨੂੰ ਲੀਹ (ਪੱਕੀ ਗਲ ਯਾ ਸੱਚ) ਨਾ ਜਾਣੋ। [2]ਚਾਰ ਕੱਕੇ। [3]ਆਪਣੇ ਮੁਕਾਬਲੇ ਦਾ ਸਮਝਕੇ (ਇਨ੍ਹਾਂ ਤੋਂ) ਹਾਰ ਨਾ ਖਾਓ, ਭਾਵ ਸ਼ਰਾਰਤ ਵਿਚ ਕੋਈ ਇਨ੍ਹਾਂ ਦੇ ਟਾਕਰੇ ਦਾ ਨਹੀਂ। (ਅ) ਆਪਣਾ ਮੁਕਾਬਲਾ ਸਮਝਕੇ (ਇਨ੍ਹਾਂ ਨਾਲ ਵਰਤਣਾ)।[4]ਸ਼ਰਾਬ ਵੇਚਣ ਵਾਲੇ। [5]ਕਸਾਈ। (ਅ) ਕੰਜਰ। [ਅ:, ਕਸਾਬ=ਕਸਾਈ। ਅ:,ਕਸਬੀ=ਕੰਜਰੀ]। [6]ਚਾਰ ਬੱਬੇ। [7]ਖਾਸ ਕਰਕੇ ਤਨਖਾਹ ਵੰਡਣ ਵਾਲਾ ਮੁਨਸ਼ੀ। [8]ਬਾਲਕ। [9]ਚਾਰ ਕੱਕਿਆਂ ਦਾ ਸੰਗ ਨਾ ਕਰੇ।

*ਇਹ ਭੀ ਲੋਕੋਕਤੀਆਂ ਹਨ। ਇਸ ਤਰ੍ਹਾਂ ਕੋਈ ਜ਼ਾਤ ਕਮਾਮ ਨਹੀਂ ਬਚ ਸਕਦਾ।

†ਸੌ ਸਾਖੀ ਦਾ ਪਾਠ:-ਬਲਤਣ। ਪਾਠਾਂਤ੍ਰ 'ਬਾਦਸ਼ਾਹ' ਭੀ ਸੌ ਸਾਖੀ ਦਾ ਦੱਸੀਦਾ ਹੈ।

‡ਏਹ ਚਾਰ ਕਵੀ ਜੀ ਨੇ ਆਪਣੇ ਆਪ ਗਿਣੇ ਹਨ ਸੋ ਠੀਕ ਹਨ। ਸੌ ਸਾਖੀ ਵਿਚ ਇਹ ਪਾਠ ਨਹੀਂ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਜਦ ਕਿ ਇਹੋ ਲੜਕਾ ਪਹਿਲ ਸਿੰਘ ਅੰਮ੍ਰਤਧਾਰੀ ਹੋ ਚੁਕਾ ਹੈ ਇਸ ਦਾ ਪਿਤਾ ਭੀ ਸਿੱਖ ਸੀ। ਜਿਸ ਦੇ ਅਰਥ ਹਨ ਕਿ ਕਲਗ਼ੀਧਰ ਦੇ ਦਰਬ਼ਾਰ ਸੁਨਿਆਰੇ ਸੱਜਣ ਅੰਮ੍ਰਤ ਦੇ ਅਧਿਕਾਰੀ ਹੋਰ ਜ਼ਾਤਾਂ ਦੇ ਤੁੱਲ ਹਨ। ਫਿਰ ਗੁਰ ਇਤਿਹਾਸ ਵਿਚ ਭਾਈ ਗੁਰਦਾਸ ਜੀ ਨੇ ਜੜੀਏ ਤੇ ਸੁਨਿਆਰੇ ਸਿਖਾਂ ਦੇ ਨਾਮ ਸਤਿਕਾਰ ਨਾਲ ਲਏ ਹਨ, ਯਥਾ:-

ਸਨਮੁਖ ਸੁਨਿਆਰਾ ਭਲਾ ਨਾਉਂ ਨਿਹਾਲੂ ਸੱਪਰਵਾਰੀ [੧੧-੨੫

ਜੜੀਆ ਸਾਈਂਦਾਸ ਹੈ ਸਭ ਕੁਲ ਹੀਰੇ ਲਾਲ ਅਪਾਰਾ [੧੧-੨੮

ਕਿਸੇ ਜ਼ਾਤ ਨੂੰ ਕਿਸੇ ਕਿਰਤ ਨੂੰ ਗੁਰੂ ਜੀ ਨੇ ਮਾੜਾ ਨਹੀਂ ਕਿਹਾ;ਗੁਰੂ ਅਰਜਨ ਦੇਵ ਜੀ ਦਾ ਇਕ ਪਿਆਰਾ ਸਿੱਖ ਬਹੋੜੂ ਨਾਮ ਦਾ ਸੁਨਿਆਰਾ ਸੀ ਉਸਨੂੰ ਸਤਿਗੁਰਾਂ ਨੇ ਫੁਰਮਾਇਆ ਸੀ:-

ਸੁਨ ਗੁਰ ਕਹਜੋ ਕਿਰਤ ਕਰ ਕੋਈ। ਧਰਮ ਸਮੇਤ ਨਿਬਾਹੋ ਸੋਈ।

ਖੋਟ ਕਰਨ ਵਾਲਾ ਸੁਨਿਆਰਾ, ਤ੍ਰਿਖਾਣ, ਜੱਟ, ਹਲਵਾਈ ਆਦਿ ਸਾਰੇ ਮਾੜੇ ਹਨ, ਕਮਾਮ ਤੇ ਜਾਤ ਕੋਈ ਮਾੜੀ ਨਹੀਂ। ਲੋਕੋਕਤੀਆਂ ਹਰ ਜ਼ਾਤ ਹਰ ਕਮਾਮ ਦੇ ਵਿਰੁੱਧ ਘੜੀਆਂ ਹੋਈਆਂ ਮਿਲਦੀਆਂ ਹਨ, ਉਸੇ ਤਰ੍ਹਾਂ ਦੀ ਇਹ ਲੋਕੋਕਤੀ ਹੈ ਜੋ ਸੌ ਸਾਖੀ ਦੇ ਵੱਧ ਘੱਟ ਕਰਨਹਾਰ ਨੇ ਸਤਿਗੁਰਾਂ ਦੇ ਮੁਖ ਵਿਚ ਧਰ ਦਿਤੀ ਹੈ, ਇਸਨੂੰ ਗੁਰੂ ਕਾ ਵਾਕ ਸਮਝਣਾ ਪਰਮ ਭੁੱਲ ਹੈ। ਵਿਸ਼ੇਸ਼ ਲਈ ਦੇਖੋ ਖਾਲਸਾ ਸਮਾਚਾਰ ਜਿਲਦ ੩੧ ਨੰਬਰ ੨੦ ਤੋਂ ੫ ਤੱਕ।

ਥਾਨ ਸਿਧਾਰੇ। ਗੁਰੂ ਕਰਮ ਕੋ ਰਿਦੈ ਚਿਤਾਰੇ ॥੨੭॥ *ਬਹੁਰ ਏਕ ਦਿਨ ਸਭਾ ਮਝਾਰੇ। ਗੁਰ ਬੈਠੇ ਸੇਵਕ ਪਰਵਾਰੇ।ਬੋਲਯੋ ਏਕ ਸਿੱਖ ਤਿਸ ਕਾਲਾ। 'ਭਉ ਜਲ ਤਰਿਬੇ ਜਤਨ ਸੁਖਾਲਾ॥੨੮॥ਸਤਿਗੁਰ ਜੀ! ਤੁਮ ਕਰਹੁ ਉਚਾਰਨ। ਜਿਸ ਕੋ ਸੁਨਿ ਸਿਖ ਕਰਿਹੈਂ ਧਾਰਨ। ਸ਼ਾਸਤ੍ਰਾਨ ਕੋ ਪੰਡਿਤ ਜੋਈ। ਮਾਰਗ ਬਿਖਮ ਬਤਾਵਹਿਂ ਤੋਈ' ॥ ੨੯ ॥ ਸੁਨਤਿ ਸਭਾ ਮਹਿਂ ਕਹਯੋ ਕ੍ਰਿਪਾਲਾ। 'ਤਰਣ[1] ਉਪਾਉ ਬਿਸਾਲ ਸੁਖਾਲਾ। ਧੰਧਾ ਧਾਵਤਿ ਜਬਿ ਰਹਿ ਗਇਆ[2]†'।ਬਹੁਰ ਕਹਯੋ[3] 'ਸੀਤਲ ਮਨ ਭਇਆ[4]‡' ॥੩੦॥ ਤ੍ਰਿਤੀ ਬੇਰ ਗੁਰਬਾਕ ਬਖਾਨਾ। 'ਭੰਭੀਰੀ ਕੇ ਪਾਂਖ ਸਮਾਨਾ[5]। ਪਰਦੋ ਅਤਿ ਸੂਖਮ ਬਿਰਮਾਯੋ। ਬਿਨ ਦੇਖੇ ਜਾਨੇ ਦੁਰਾਯੋ[6]§' ॥ ੩੧ ॥ ਤੀਨ ਪ੍ਰਮਾਨ ਬਖਾਨੇ ਜਥੈ। ਨਿਕਟ ਸਭਾ ਸਭਿ ਸੁਨਿਤੇ ਸਥੈ।ਬਹੁਰ ਕ੍ਰਿਪਾ ਕਰਿ ਗੁਰੂ ਉਚਾਰਾ। 'ਸੁਨ ਸਿੱਖਾ! ਪੁਨ ਤਰਨ ਸੁਖਾਰਾ ॥੩੨॥ ਰਾਮ ਰਾਮ[7] ਸਿਮਰਨ ਕੋ ਕਰੀਅਹਿ। ਪਾਪ ਪੁਰਬਲੇ[8] ਪੂਰਬ[9] ਹਰੀਅਹਿ। ਚਿਤ ਰਾਖਹੁ ਆਖਰ ਕੋ ਮਰਨਾ। ਨਦੀ ਪ੍ਰਵਾਹ ਜਗਤ ਕੋ ਥਿਰ ਨਾ[10] ॥ ੩੩ ॥ ਇਨ ਦੋਨਹੁ ਕੋ[11] ਨਾਂਹਿ ਬਿਸਾਰੋ।ਬਹੁਰ ਨ ਹੁਇ ਹੈ ਪਾਪ ਦੁਖਾਰੋ'। ਸੁਨਿ ਉਪਦੇਸ਼ ਸਾਰ ਵਚੁ ਜੋਇ। 'ਰਾਮ' 'ਮਰਨ' ਰਾਖਨਿ ਚਿਤ ਦੋਇ ॥ ੩੪ ॥ ਧਾਰਨ ਕਰਯੋ ਜਿਨਹੁ ਉਪਦੇਸ਼ੁ।ਚਿਤ ਰਾਖੇ ਜੁਗ, ਮਿਟਹਿਂ ਕਲੇਸ਼ੁ। ਸਤਿਗੁਰ ਦਰਸ਼ਨ ਕਾਟਤਿ ਪਾਪੁ। ਸਨੇ ਸਨੇ ਨਿਰਮਲ ਹੁਇ ਆਪੁ ॥੩੫॥ ਨਰਨਿ ਹਜ਼ਾਰਹੁ ਕਰਨਿ ਉਧਾਰਨਿ।ਭਵਜਲ ਡੂਬਤਿ ਕੋ ਹੁਇ ਤਾਰਨ[12]।ਭਜਨ ਬਿਖੈ ਸਿੱਖਨਿ ਲਿਵ ਲਾਗੀ।ਗੁਰ ਪਦ ਪੰਕਜ ਕੀ ਰਤਿ[13] ਜਾਗੀ ॥੩੬॥ ਕੈ ਸ਼ਸਤ੍ਰਨ ਕੋ ਹੁਇ ਅੱਭਯਾਸ। ਪਰੇ ਜੰਗ ਸੱਤ੍ਰੂਨਿ ਬਿਨਾਸ਼। ਪੂਰਬਲੇ ਜਿਨ ਕੇ ਬਡ

---

[1]ਮੁਕਤ ਹੋਣ ਦਾ। [2]ਧੰਦਿਆਂ ਵਿਚ ਦੋੜਨੋਂ ਜਦ ਮਨ ਹਟ ਗਿਆ, ਭਾਵ ਸੰਕਲਪ ਰੁਕੇ (ਤਦ ਤਰ ਗਿਆ)। [3]ਫੇਰ (ਗੁਰੂ ਜੀ ਨੇ) ਕਹਿਆ। [4]ਮਨ ਸ਼ਾਂਤਿ ਹੋ ਗਿਆ। [5]ਭੰਬੀਰੀ ਦੇ ਖੰਭ ਵਰਗਾ। [6]ਬਹੁਤਾ ਬਰੀਕ ਪਰਦਾ ਜੋ (ਅੱਖ ਤੇ ਦੇਖਣੇ ਜੋਗ ਵਸਤੂ ਦੇ ਵਿਚਾਲੇ) ਪਿਆ ਹੋਵੇ ਤਾਂ ਦਿੱਸ ਨਾ ਸੱਕਣ ਕਰਕੇ (ਵਸਤੂ ਨੂੰ) ਦੂਰ ਹੀ ਜਾਣੇ। [7]ਭਾਵ ਵਾਹਿਗੁਰੂ ਦਾ ਨਾਮ। [8]ਪਿਛਲੇ ਪਾਪ। [9]ਪਹਿਲਾਂ। [10]ਕੋਈ ਥਿਰ ਨਹੀਂ। [11]ਨਾਮ ਤੇ ਕਾਲ ਨੂੰ। [12]ਜਹਾਜ਼। [13]ਪ੍ਰੀਤੀ।

*ਇਥੋਂ ਹੁਣ ੩੧ਵੀਂ ਸਾਖੀ ਚੱਲੀ ਹੈ।

†ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥ [ਦਃ ਓਅੰਕਾਰ ੩੬

‡ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥ [ਬਿਲਾਵਲ ਮਃ ੫

§ਯਥਾ ਗੁਰਵਾਕ:—ਭਾਂਭੀਰੀ ਕੈ ਪਾਤ ਪਰਦੋ ਬਿਨੁ ਪੇਖੇ ਦੁਰਾਇਓ। [ਸੋਰਠਿ ਮਃ ੫

ਭਾਗੀ। ਤਜਿ ਧਨ ਧਾਮ ਚਰਨ ਗੁਰ ਲਾਗੀ ॥ ੩੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸੁਨਿਆਰੇ ਕੋ' ਪ੍ਰਸੰਗ ਬਰਨਨੰ ਨਾਮ ਦੋਇ ਚਤ੍ਵਾਰਿੰਸਤੀ ਅੰਸੂ॥੪੨॥

੪੩. [ਇਕ ਅਨਪੜ੍ਹ ਸਿੱਖ। ਕਬੀਰ ਜੀ ਦੇ ਸਮੇਂ ਦਾ ਪਾਤਸ਼ਾਹ]।

ਦੋਹਰਾ ॥ *ਇਕ ਦਿਨ ਬੈਠੇ ਸਤਿਗੁਰੂ ਸਿਖ ਸੰਗਤਿ ਚਹੁੰਫੇਰ। ਏਕ ਸਿੱਖ ਤਹਿ ਆਇ ਕੈ ਬਿਨੈ ਕਰੀ ਤਿਸ ਬੇਰ ॥ ੧ ॥ ਚੌਪਈ ॥ 'ਸਾਚੇ ਪਾਤਿਸ਼ਾਹੁ ਗੁਰ ਪੂਰੇ ! ਆਨਿ ਪਰਯੋ ਮੈਂ ਸ਼ਰਨਿ ਹਜ਼ੂਰੇ। ਦੁਖੀ ਸੰਸਾਰ ਦਿਸ਼ਾ ਤੇ ਹੋਵਾ। ਰਹਯੋ ਬਿਚਾਰ ਨਹੀਂ ਸੁਖ ਜੋਵਾ ॥ ੨ ॥ ਦਿਹੁ ਕੱਲਯਾਨ ਕ੍ਰਿਪਾ ਕਹੁ ਠਾਨਹੁ। ਜਨਮ ਮਰਨ ਦੁਖ ਅਰੁ ਅਘ ਹਾਨਹੁ। ਪਢਯੋ ਨਹੀਂ ਮੈਂ ਬਿੱਦ੍ਯਾ ਕੋਈ। ਬਰਣ ਗੁਰਮੁਖੀ ਲਖੇ ਨ ਸੋਈ' ॥ ੩ ॥ ਗੁਰੂ ਕਹਯੋ ਤੂੰ ਧੰਨ ਮਹਾਨਾ। ਭਯੋ ਵਿਰਾਗ ਜਗਤ ਦੁਖ ਮਾਨਾਂ। ਪਰ ਭਾਈ ਸਿੱਖਾ! ਮਨ ਚੀਨਿ। ਮੂਢ ਨ ਸਮੁਝਹਿ ਪਢੇ ਬਿਹੀਨ[1] ॥ ੪ ॥ ਦੋਹਰਾ ॥ ਅਨਪਢ ਅੰਧਾ ਜੋ ਚਲਹਿੰ ਸਮੁਝ ਨ ਆਵਹਿ ਕਾਇ। ਬਾਣੀ ਜਿਸ ਕੀ ਸ਼ੁੱਧ ਹੈ ਤਿਸੈ ਮਿਲੈ ਹਰਿਰਾਇ ॥ ੫ ॥ ਚੌਪਈ ॥ ਚਹੀਅਹਿ ਪਢਯੋ ਅਲਪ ਕੈ ਘਨੋ। ਬੁਧਿ ਸੁਧ ਪਰੈ ਸੁਧਾਰੈ ਮਨੋ[2]। ਗੁਣ ਅਵਗੁਣ ਕਰਿਬੋ ਅਨੁਕਰਬੋ[3]। ਜਾਨੈ ਸਭਿ ਕੀ ਸੁਧ ਉਰ ਧਰਿਬੋ ॥ ੬ ॥ ਪਢਨ ਬਿਖੈ ਗੁਨ ਅਹੈਂ ਅਨੇਕੂ। ਸਦ-ਗੁਨ ਪ੍ਰਾਪਤਿ ਆਦਿ ਬਿਬੇਕੂ। ਯਾਂਤੇ ਪਢਨ ਅਹੈ ਬਹੁ ਨੀਕਾ। ਅਨਪਢ ਰਹੈ ਅੰਧ ਨਿਤ ਹੀਕਾ[4] ॥ ੭ ॥ ਅਰੁ ਗੁਰਮੁਖੀ ਪਢਨਿ ਜੋ ਕਰਨੋ। ਸਰਬੋ-ਤਮ ਸ਼ੁਭ ਮਤਿ ਕੋ ਧਰਨੋ। ਜਪੁਜੀ ਅਦਿਕ ਪੁੰਨ ਉਪਾਵੈਂ। ਅਨਿਕ ਜਨਮ ਕੇ ਕਲੁਖ ਮਿਟਾਵੈਂ ॥੮॥ ਵਿੱਦ੍ਯਾ ਪਢਨਿ ਗੁਰਮੁਖੀ ਜਾਨੋ। ਪਾਠਕ ਪ੍ਰਾਪਤਿ ਲਾਭ ਮਹਾਨੋ। ਯਾਂਤੇ ਅਧਿ ਜੋਤਿਕ ਮਤਿ ਤੇਰੀ। ਪਢਹੁ ਭਲੇ ਗੁਰ-ਮਤਿ ਲਿਹੁ ਹੇਰੀ' ॥੯॥ ਤਬਹਿ ਗਰੰਥੀ ਗੁਰੂ ਹਕਾਰਯੋ। ਸਿਖ ਕੋ ਸੌਂਪਤਿ ਬਾਕ ਉਚਾਰਯੋ। 'ਕਰਿਕੈ ਪ੍ਰੇਮ ਪਢਾਵਹੁ ਇਸੈ। ਜਗ ਤੇ ਕੁਛ ਵਿਰਾਗ ਹੈ ਜਿਸੈ[5]' ॥੧੦॥ ਆਇਸੁ ਮਾਨਿ ਸੰਗ ਲੈ ਗਯੋ। ਤਖਤੀ ਲੀਖਿ ਸਿਖਾਵਤਿ ਭਯੋ। ਪੈਂਤੀ ਪੁਨ ਮੁਹਾਰਨੀ ਬਿਖੇ। ਕੇਤਿਕ ਦਿਨ ਨਾਵੈਂ ਤਿਨ ਲਿਖੇ ॥੧੧॥ ਸਤਿਗੁਰ ਬਿੱਦ੍ਯਾ ਮਹਾਂ ਸੁਖੈਨ। ਅਤਿ ਸ਼ੀਘ੍ਰ ਪ੍ਰਾਪਤਿ ਸੁਖ ਦੈਨ।

---

[1]ਪੜ੍ਹੇ ਬਿਨਾਂ ਮੂਰਖ ਸਮਝ ਨਹੀਂ ਸਕਦਾ। [2]ਅਨਪੜ੍ਹ (ਪੁਰਸ਼) ਅੰਨ੍ਹੇ (ਜੋ=ਜਜੋਂ) ਵਾਂਙੂ ਚਲਦਾ ਹੈ। [3]ਬੁੱਧੀ ਸ਼ੁਧ ਹੋ ਜਾਂਦੀ ਹੈ ਮਨ ਸੁਧਾਰ ਲੈਂਦਾ ਹੈ। [4]ਨਾ ਕਰਨ ਯੋਗ। [5]ਹਿਰਦੇ ਦਾ ਅੰਧਾ। [6]ਜਿਸ ਨੂੰ। *ਹੁਣ ਇਹ ਸੋ ਸਾਖੀ ਦੀ ੨੯ਵੀਂ ਸਾਖੀ ਚੱਲੀ ਹੈ।

ਪੁਨ ਪੋਥੀ ਕੋ ਪਠਿਬੋ ਲਾਗਸੋ। ਤੁਕ ਪਠਿ ਪਠਿ ਮਨ ਬਹੁ ਅਨੁਰਾਗਸੋ ॥ ੧੨ ॥ ਪਢਿ ਕਰਿ ਅਪਰ ਸੁ ਲਗਸੋ ਅਨੰਦ[1]। ਪਹਿਲੀ ਤੁਕ ਪਠਿ ਲਹਸੋ ਅਨੰਦ। ਬਹੁਰ ਨ ਗਯੋ ਗਰੰਥੀ ਪਾਸ।ਵਧਿ ਪ੍ਰਤੀਤ[2] ਚਿਤ ਜਗਤ ਉਦਾਸ ॥੧੩॥ ਕਬਹਿ ਦੇਗ਼ ਤੇ ਭੋਜਨ ਖਾਇ। ਮਨ ਰਾਖਸੋ ਗੁਰ ਚਰਨ ਟਿਕਾਇ। ਖਸ਼ਟ ਮਾਸ ਜਬਿ ਹੀ ਬਿਤ ਗਏ।ਸਤਿਗੁਰ ਸਿਖ ਕੋ ਸਿਮਰਤਿ ਭਏ ॥ ੧੪ ॥ ਨਿਕਟ ਗਰੰਥੀ ਕੋ ਬੁਲਵਾਇ। 'ਬੂਝਸੋ ਸਿਖ ਕੋ ਕਿਤਿਕ ਪਢਾਇ ?'। ਤਿਨ ਕਰ ਜੋਰਿ ਹਕੀਕਤ ਕਹੀ। 'ਇਕ ਤੁਕ ਪਠਿ ਪੁਨ ਆਯੋ ਨਹੀਂ' ॥ ੧੫ ॥ ਸੁਨਿ ਸਤਿਗੁਰ ਇਕ ਸਿੱਖ ਪਠਾਯੋ। ਤਿਸ ਸਿਖ ਕੋ ਤਤਕਾਲ ਬੁਲਾਯੋ। ਖਰੋ ਜੋਰਿ ਕਰ ਹੇਰਿ ਅਲਾਯੋ॥'ਕਹੁ ਸਿੱਖਾ ! ਤੂੰ ਪਢਨ ਪਠਾਯੋ'?॥੧੬॥ ਕਹਸੋ:–'ਏਕ ਤੁਕ ਮੈਂ ਪਠਿ ਲੀਨਿ। ਸਭਿ ਸੰਸੈ ਤੇ ਭਯੋ ਬਿਹੀਨ। ਜਬਿ ਸਿਖ ਨੇ ਸਤਿਗੁਰ ਕੋ ਪਾਯੋ।ਭਯੋ ਅਨੰਦ ਕਸ਼ਟ ਨਹਿ ਆਯੋ ॥ ੧੭ ॥ ਇਸ ਤੇ ਪਰੇ ਪ੍ਰਯੋਜਨ ਕੌਨ। ਜਿਸ ਹਿਤ ਪਢਹਿ ਜਾਨਿ ਗੁਨ ਭੌਨ[3]। ਭਯੋ ਅਨੰਦਤਿ ਵਧੀ ਪ੍ਰਤੀਤ[4]।ਅਪਰ ਪਢੌਂ ਮੈਂ ਕਜਾ ਧਰਿ ਚੀਤ' ॥ ੧੮ ॥ ਸੁਨ ਸ਼੍ਰੀ ਮੁਖ ਤੇ ਹਸੇ ਗੁਸਾਈਂ। ਭਏ ਪ੍ਰਸੰਨ ਰਿਦੇ ਸੁਖਦਾਈ। ਜਾਨਿ ਪ੍ਰਤੀਤ ਭਈ ਮਨ ਪੀਨ। 'ਭਯੋ ਨਿਹਾਲ' ਪ੍ਰਭੂ ਬਰ ਦੀਨਿ ॥੧੯॥ ਸੁਨਿ ਸਿਖ ਨੇ ਬੰਦਨ ਪਦ ਕੀਨਿ। ਭਯੋ ਗਯਾਨ ਦੁਬਿਧਾ ਸਭਿ ਛੀਨਿ। *ਸਭਾ ਲਗੀ ਇਕ ਦਿਨ ਗੁਰਪਾਸ। ਹਰਿ ਚਰਚਾ ਤਬਿ ਭਈ ਪ੍ਰਕਾਸ਼॥੨੦॥ਸੁਮਤਿਵੰਤ ਬਹੁ ਮਤਿ ਕੇ ਸਯਾਨੇ।ਸਯਾਨੀ ਸਯਾਨੀਬਾਤ ਬਖਾਨੇ। ਕਰਸੋ ਪ੍ਰਸ਼ਨ ਗੁਰੂ ਸਭਿ ਦਿਸ਼ਿ ਜੋਵਾ[5]। 'ਭਗਤ ਕਬੀਰ ਜਬਹਿ ਜਗ ਹੋਵਾ ॥੨੧॥ ਕੌ ਤਬਿ ਪਾਤਿਸ਼ਾਹ ਭੁਵ ਮਾਲਿਕ ? ਕਹਾਂ ਨਾਮ ਜਿਸ ਕੋ ਸਭਿ ਤਾਲਿਕ[6] ?'। ਸਭਾ ਬਿਖੈ ਬਹੁ ਬੈਸ ਬਡੇਰੇ। ਕਰਿ ਬਿਚਾਰ ਬੋਲੇ ਤਿਸ ਬੇਰੇ॥ ੨੨ ॥ 'ਪਾਤਿਸ਼ਾਹਿ ਤਬਿ ਹੁਤੋ ਹੁਮਾਊ'। ਬਿਬ ਕਹਿ 'ਹੁਤੋ ਪਥੋਰਾ ਰਾਊ[7]'। ਬੋਲਸੋ ਤ੍ਰਿਤੀ 'ਸਿਕੰਦਰ[8] ਅਹੈ'। 'ਮਦਨ ਪਾਲ ਨ੍ਰਿਪ' ਚੌਥੇ ਕਹੈ ॥ ੨੩॥ ਪੰਚਮ ਕਹਸੋ 'ਜੈਨੀਅਨਿ ਰਾਜਾ'। ਇਮ ਬੋਲਤਿ ਭਾ

[1]'ਅਨੰਦ' ਨਾਮੇ ਬਾਣੀ ਨੂੰ। [2]ਭਰੋਸਾ ਵਧਿਆ। [3]ਜਿਸ ਲਈ (ਹੋਰ ਅਗੋਂ) ਪੜ੍ਹਿਆ ਜਾਵੇ (ਕਿਉਂਕਿ ਬਾਣੀ ਨੂੰ ਗੁਣਾਂ ਦਾ ਘਰ ਤਾਂ (ਮੈਂ ਇਕੋ ਤੁਕ ਦੇ ਅਭਯਾਸ ਨਾਲ) ਜਾਣ ਲਿਆ ਹੈ। [4]ਆਨੰਦ ਹੋ ਗਿਆ ਤੇ ਭਰੋਸਾ ਵਧ ਗਿਆ। [5]ਗੁਰੂ ਜੀ ਨੇ ਸਵਾਲ ਕੀਤਾ ਸਭ ਪਾਸੇ ਵੇਖ ਕੇ। [6]ਜਿਸ ਦੇ ਸਭ ਕੁਝ ਅਧੀਨ ਸੀ। [7]ਦੂਜੇ ਨੇ ਕਿਹਾ। [8]ਪ੍ਰਿਥਵੀ ਰਾਜ। [9]ਸਿਕੰਦਰ ਲੋਦੀ ਤੋਂ ਮੁਰਾਦ ਹੈ। *ਇਹ ਸੈ ਸਾਖੀ ਦੀ ੩੦ਵੀਂ ਸਾਖੀ ਹੁਣ ਚੱਲੀ ਹੈ।

ਝਗਰ ਸਮਾਜਾ। ਬਹਿਸਨ ਲਗੇ ਪਰਸਪਰ ਜਾਲਾ। ਕਹੈਂ ਸੁ 'ਬੀਤ ਗਯੋ ਚਿਰਕਾਲਾ ॥੨੪॥ ਨਿਸ਼ਚੈ ਕਰਯੋ ਗਯੋ ਨਹਿੰ ਕੋਈ'। ਸੁਨਤਿ ਰਹੇ ਗੁਰ ਤੁਸ਼ਨ ਹੋਈ। ਝਗਰਤਿ ਸਭਹਿਨਿ ਠਾਨੀ ਮੌਨ। ਤਬਿ ਬੋਲੇ ਇਮ ਕਰੁਨਾ ਭੌਨ ॥ ੨੫ ॥ ਨਿਸ਼ਾਨੀ ਛੰਦ ॥ 'ਅੱਪੜ ਕੋਇ ਨ ਸਾਕਈ ਹਰ ਜਨ ਹੈਂ ਊਚੇ[1]। ਜਾਤਿ ਵਰਨ ਪਤਿਸ਼ਾਹੀਆਂ ਸਭਿ ਹੀ ਰਹਿੰ ਨੀਚੇ। ਰਾਜਹੰਸ ਜਿਮ ਉਡ ਚਢਹਿੰ[2]ਹੁਇ ਸਾਗਰ ਪਾਰੇ। ਅਪਰ ਰਹੈਂ ਸਭਿ ਬੀਚ ਹੀ ਪੰਛੀ ਜਗ ਸਾਰੇ*' ॥੨੬॥ ਸੁਨਿ ਕਰਿ ਸਭਿ ਬੂਝਨਿ ਲਗੇ'ਤੁਮ ਬੂਝਨੋ ਕੈਸੇ[3]? ਕੌਨ ਹੁਤੋ ਤਿਸ ਕਾਲ ਮਹਿੰ ਸੋ ਕਹੀਅਹਿ ਤੈਸੇ ?'।ਸ੍ਰੀਮੁਖ ਤੇ ਸਤਿਗੁਰ ਕਹਯੋ '[4]ਮਹਿੰਮਾ ਸਤਿਨਾਮੁ। ਆਨ ਸਮਾਨ ਨ ਜਾਨੀਐ ਮਹੀਆਨ ਭਿਰਾਮੁ[5] ॥੨੭॥ ਜਾਤਿ ਜੁਲਾਹਾ ਰੈਕ ਜੋ ਭਜਿ ਨਾਮ ਕਬੀਰੰ।ਸਭਿ ਕੋਈ ਜਾਨੈ ਜਗਤ ਘਰ ਘਰ ਮਹਿੰ ਧੀਰੰ।ਪਾਤਿਸ਼ਾਹ ਲਖ ਦੌਲਤਾਂ[6]ਪਤਿਸ਼ਾਹਤ ਵਾਲਾ। ਤਿਸ ਕੋ ਜਾਨਤਿ ਕੋ ਨਹੀਂ ਹੋਤੋ ਤਿਸਕਾਲਾ ॥ ੨੮ ॥ ਦੇਖਹੁ ਮਹਿੰਮਾ ਨਾਮ ਕੀ ਜਪ ਜਪਸੋ ਜੁਲਾਹੇ। ਪੰਡਤ ਵੈਦ ਸੁ ਜੋਤਕੀ ਸ਼ਾਹੁ ਸੁ ਪਤਿਸ਼ਾਹੇ।ਭਏ ਹਜ਼ਾਰਹੁੰ ਜਾਨੀਅਹਿ ਪਰ ਜਾਇੰ ਨ ਜਾਨੇਂ। ਨਾਮ ਪ੍ਰਤਾਪ ਕਬੀਰ ਕੋ ਜਾਨੈ ਸਭਿ ਗਯਾਨੇ[7]॥ ੨੯ ॥ ਤਪੀ,ਜਪੀ,ਧਯਾਨੀ,ਗੁਨੀ,ਗ੍ਰਿਸਤੀ, ਨਿਰਬਾਨੀ। ਸੁਤ ਜੁਤਿ ਲਖਹਿੰ ਕਬੀਰ ਕੋ ਅਰੁ ਲੋਈ ਜਾਨੀ[8]।ਧੰਨ ਨਾਮੁ ਯਾਂਤੇ ਲਖਹੁ ਏਤੀ ਵਡਿਆਈ। ਹਲਤ ਬਿਖੈ ਪ੍ਰਾਪਤਿ ਭਈ ਹੁਇ ਪਲਤ ਸਹਾਈ ॥੩੦॥ਜੇ ਸਿਮਰਹਿੰ ਸਤਿਨਾਮ ਕੋ ਤਿਨ ਸਮ ਨਹਿੰਕੋਈ। ਭਯੋ ਭੂਤ ਮਹਿੰ ਕੋ ਨਹੀਂ, ਭਾਵਿੱਖਯ ਨ ਹੋਈ। ਜੇ ਨਰ ਐਸੇ ਨਾਮੁ ਕੋ ਨਹਿ ਸਿਮਰਹਿੰ ਅੰਧੇ।ਤਿਨ ਕੋ ਤੋਟਾ ਬਡ ਅਹੈ ਲਪਟੇ ਜਗ ਧੰਧੇ॥੩੧॥ ਸਿਮਰਨੋ ਜਬਿ ਸਤਿਨਾਮੁਕੋ ਭਾ ਭਗਤ ਕਬੀਰੰ।ਸ਼ਾਹ ਸਿਕੰਦਰ[9]ਤਬਿਹੁਤੋ

[1]ਹਰੀ ਦੇ ਜਨ ਹੀ ਉੱਚੇ ਹਨ, ਉਹਨਾਂ ਨੂੰ ਕੋਈ ਅੱਪੜ ਨਹੀਂ ਸਕਦਾ। [2](ਉੱਚਾ) ਚੜ੍ਹਦਾ ਹੈ। [3]ਆਪ ਨੇ(ਇਹ)ਕਿਉਂ ਪੁੱਛਿਆ ਹੈ ? [4]ਬਹੁਤ ਸੁੰਦਰ ਸਤਿਨਾਮ ਦੇ ਤੁਲ ਹੋਰ ਕਿਸੇ ਦੀ ਮਹਿਮਾ ਨਾ ਜਾਣੋ। [5]ਲੱਖਾਂ ਦੌਲਤਾਂ ਸਨਾ[6]ਕਬੀਰ ਦੇ ਨਾਮ ਤੇ ਗਿਆਨ ਦੇ ਪ੍ਰਤਾਪ ਨੂੰ(ਸਭ ਕੋਈ)ਜਾਣਦਾ ਹੈ।(ਅ) ਨਾਮ ਦੇ ਪ੍ਰਤਾਪ ਕਰਕੇ ਕਬੀਰ ਨੂੰ ਜਾਣਦੇ ਹਨ ਸਾਰੇ: ਗਿਆਨੀ,ਤਪੀ,ਜਪੀ,ਧਿਆਨੀ, ਗੁਣੀ, ਗ੍ਰਿਹਸਤੀ ਤੇ ਅਤੀਤ। [7]ਲੋਈ ਨੂੰ ਬੀ ਜਾਣਦੇ ਹਨ। [8]ਸਿਕੰਦਰ ਲੋਦੀ ਤੋਂ ਮੁਰਾਦ ਹੈ।

*ਇਹ ਗੁਰਬਾਣੀ ਨਹੀਂ, ਗੁਰਬਾਣੀ ਵਿਚ ਇਉਂ ਪਾਠ ਹਨ:—"ਸਭ ਤੇ ਊਚੇ ਜਾਨੀਅਹਿ ਨਾਨਕ ਨਾਮ ਪਿਆਰ" ॥ "ਤਾਕਉ ਕੋਈ ਅਪਰਿ ਨ ਸਾਕੈ ਜਾਕੀ ਭਗਤਿ ਮੇਰਾ ਪ੍ਰਭੁ ਮਾਨੈ" ॥ "ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ" ॥

ਜਿਹ ਤੋਜ ਗਹੀਰੈ*। ਗਰਜਤਿ ਜੀਤਸੋ ਜਗਤ ਕੋ ਸਗਰੋ ਹਿੰਦੁਵਾਨਾ। ਅਜ਼ਮਤਿ ਤਾਂਹਿ ਕਬੀਰ ਕੀ ਦੇਖੀ ਇਕ ਥਾਨਾ ॥ ੩੨ ॥ ਕੀਨਿ ਬੰਦਗੀ ਨਿਕਟ ਹੁਇ ਕਰਿ ਕਦਮ[1] ਸਲਾਮੂ। ਕਹਾਂ ਜੁਲਾਹਾ ਰੈਕ ਸੋ ਕਿਤ ਸ਼ਾਹ ਤਮਾਮੂ[2]। ਯਾਂਤੇ ਸੁਨੀਐ ਸਿੱਖ ਸਭਿ, ਜੋ ਸਿਮਰਹਿ ਨਾਮੂ। ਸੋਈ ਗੁਰ ਕਾ ਸਿੱਖ ਬਡ ਸਭਿ ਤੇ ਅਭਿਰਾਮੂ॥੩੩॥ਮੁਖ ਤੇ ਕੈ ਮਨ ਤੇ ਸਦਾ ਲਿਵ ਨਾਮ ਲਗਾਵੈ। ਹਾਥਨਿ ਤੇ ਕਰਿ ਟਹਿਲ ਕੋ ਸਿਖ ਸੰਤ ਰਿਝਾਵੈ।ਸੋ ਮਮ ਪਯਾਰੋ ਅਧਿਕ ਹੈ ਬਸਿ ਰਹੌਂ ਸਦੀਵਾ[3]। ਕਰਣੀ ਊਚੀ ਨਿਤ ਕਰਹਿ ਰਾਖਹਿ ਮਨ ਨੀਵਾ ॥ ੩੪ ॥ ਤਨਹੰਤਾ ਕੋ ਤਮਾਗ ਕਰਿ ਬ੍ਰਹਮਹੰਤਾ ਗਾਵੈ। ਏਕ ਰੂਪ ਕੋ ਜਾਨ ਕਰਿ ਨਾਨਾ ਕੋ ਕਾਵੈ[4]। ਜਾਨੈ ਸਾਚਾ ਏਕ ਕੋ ਲਖਿ ਝੂਠ ਅਨੇਕੋ[5]।–ਉਪਜਨਹਾਰ ਸੁ ਬਿਨਸ ਹੈ–ਇਮ ਧਰਹਿ ਬਿਬੇਕੋ[6] ॥ ੩੫ ॥ ਦੋਹਰਾ ॥ ਇਮ ਕਹਿ ਕਰਿ ਸ਼੍ਰੀ ਸਤਿਗੁਰੂ ਸਿੱਖਨ ਪ੍ਰਤਿ ਉਪਦੇਸ਼। ਬੈਠੇ ਕੇਤਿਕ ਚਿਰ ਉਠੇ ਮੰਦਰਿ ਗਏ ਵਿਸ਼ੇਸ਼ ॥ ੩੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਕਬੀਰ ਸਮਾਂ ਬੂਝਨਿ' ਪ੍ਰਸੰਗ ਬਰਨਨੰ ਨਾਮ ਤੀਨ ਚਤ੍ਵਾਰਿੰਸਤੀ ਅੰਸੂ॥੪੩॥

੪੪. [ਲੰਗਰ ਦੀ ਸੇਵਕ ਇਕ ਸਿੱਖਣੀ]।

ਦੋਹਰਾ ॥ ਬੀਤਸੋ ਫਾਗਨ ਚੇਤ ਜਬਿ ਨਿਕਟ ਮੇਖ ਸੰਕ੍ਰਾਂਤ[7]। ਦਰਸ਼ਨ ਪਰਸਨ ਗੁਰੂ ਕੇ ਗਨ ਸੰਗਤਿ ਉਮਡਾਤਿ ॥੧॥ ਚੌਪਈ ॥ ਦਿਨ ਪ੍ਰਤਿ ਜਸ ਪਸਰਹਿ ਜਗ ਜਸੋਂ ਜਸੋ। ਮੇਲਾ ਅਧਿਕ ਮਿਲਤਿ ਹੈ ਤਸੋਂਤਸੋਂ। ਚਹੁੰਦਿਸ਼ਿ ਤੇ ਸੰਗਤਿ ਚਹਿ ਐਸੇ। ਗਨ ਚਕੋਰ ਸਸਿ[8] ਪ੍ਰੇਮੀ ਜੈਸੇ ॥ ੨॥ [9]ਜਨੁ ਘਨ ਘਟਾ ਘੋਖ ਕਹੁ ਚਾਹਤਿ। ਦਾਸ ਕਲਾਪ ਕਲਾਪਿ ਉਮਾਹਤਿ[10]। ਥੰਧਿ ਟੋਲ ਪਰ ਟੋਲ ਬਿਸਾਲੇ। ਚਲਹਿੰ ਪੰਥ ਮਿਲਿ ਮਿਲਿ ਸਿਖ ਜਾਲੇ॥੩॥ ਗਾਵਹਿੰ ਸ਼ਬਦ ਪ੍ਰੇਮ ਰੰਗ ਰਾਤੇ। ਭਾਉ ਪਰਸਪਰ ਕਰਿ ਹਰਖਾਤੇ। ਆਪਸ ਮਹਿੰ ਸੇਵਹਿੰ ਅਨੁਰਾਗੀ। ਗੁਰ ਕੀ ਭਗਤਿ ਅਧਿਕ ਚਿਤ ਜਾਗੀ ॥ ੪ ॥ ਨਈ ਰੀਤਿ ਧਰਿ ਸ਼ੁਭ ਮਤਿ ਮਤੇ[11]। ਵਾਹਿਗੁਰੂ ਜੀ ਕੀ ਕਹਿ ਫਤੇ। ਜੁਗਮ ਸਮੈ

[1]ਕਦਮਾਂ ਉਤੇ, ਚਰਨਾਂ ਉਤੇ। [2]ਸਾਰੇ (ਦੇਸ਼) ਦਾ। [3]ਸਦਾ ਮੈਂ ਤਿਸ ਦੇ ਵਸੀ ਰਾਂ। [4]ਅਨੇਕਤਾ ਦਾ ਭਾਵ ਦੂਰ ਕਰੇ। [5]ਅਨੇਕਤਾ ਨੂੰ ਝੂਠਾ ਜਾਣੇ। [6]ਵਿਸਾਖੀ। [7]ਚੰਦ੍ਰਮਾਂ। [8]ਜਿਵੇਂ ਗੂੜ੍ਹੀਆਂ ਘਟਾਂ ਦੀ ਗਰਜ ਨੂੰ ਚਾਹੁੰਦੇ ਹਨ ਮੋਰ (ਤਿਵੇਂ) ਸਾਰੇ ਦਾਸ ਉਮਾਹੁੰਦੇ ਹਨ [ਸੰਸ:, ਕਲਾਪ= ਸਾਰੇ। ਕਲਾਪੀ=ਮੋਰ । [9]ਮਸਤ ਹੋਏ। *ਸਿਕੰਦਰ ਨੇ ਕਬੀਰ ਜੀ ਨੂੰ ਬੀ ਖੇਚਲ ਦਿਤੀ ਸੀ। 'ਭੁਜਾ ਬਾਂਧਿ ਭਿਲਾ ਕਰਿ ਡਾਰਿਓ' ਆਦਿਕ ਸ਼ਬਦਾਂ ਵਿਚ ਇਸ ਖੇਚਲ ਦਾ ਹਾਲ ਹੈ। ਸਿਕੰਦਰ, ਪਿੱਛੋਂ ਕਬੀਰ ਜੀ ਦਾ ਕਦਰਦਾਨ ਹੋ ਗਿਆ ਸੀ।

ਕੰਘਾ ਕਰਿ ਲੇਨਾ। ਹੋਇ ਸੁਚੇਤ ਸ਼ਬਦ ਮਨ ਦੇਨਾ ॥੫॥ ਬੈਠਹਿੰ ਹੰਸਨਿ ਕੀ ਸਮ ਪੰਗਤ[1]। ਗੁਰੂ ਪੰਥ ਕੀ ਅਦਭੁਤ ਰੰਗਤ। ਸੋਹਿਤ ਕੇਸ਼ਨ ਸ਼ਮਸ਼ ਸਮੇਤ। ਮਨਹੁੰ ਜਨਾਇਬੇ ਦੇਵਤਨਿ ਭੇਤ[2]॥੬॥ ਰਹਿਤ ਕਹਿਤ ਕੋ ਸਹਿਤ ਬਿਸਾਲੇ। ਸ਼ਸਤ੍ਰਨਿ ਧਾਰਹਿੰ ਬੀਰ ਮੁਛਾਲੇ। ਸੰਗਤਿ ਚਲਿ ਅਨੰਦਪੁਰਿ ਆਈ। ਭਾਂਤਿ ਭਾਂਤਿ ਕੀ ਭੇਟਨਿ ਲਯਾਈ ॥ ੭ ॥ *ਦਿਵਸਿ ਵਿਸੋਏ ਕੋ ਜਬਿ ਆਯੋ। ਸਤਿਗੁਰ ਕਾਰਨ ਫਰਸ਼ ਛਸਾਯੋ। ਊਚੇ ਥਾਨ ਸਿੰਘਾਸਨ ਥਿਰਯੋ।ਅਨਗਨ ਮੇਲ ਆਨਿ ਤਹਿੰ ਜੁਰਯੋ ॥੮॥ਤਬਿ ਸ਼੍ਰੀ ਪ੍ਰਭੁ ਤਨ ਬਸਤ੍ਰ ਸ਼ਸਤ੍ਰ ਧਰਿ। ਜ਼ੇਵਰ ਜਥਰ ਜਵਾਹਰ ਮੋ ਜਰ[3]। ਸ਼ੇਰ ਗੁਫਾ ਤੇ ਨਿਕਸਹਿ ਜੈਸੇ। ਸੁੰਦਰ ਸਦਨ ਤਮਾਗ ਕਰਿ ਤੈਸੇ ॥ ੯॥ ਹਯ ਪਰ ਚੇਢੇ ਸਭਾ ਥਲ ਆਏ। ਲੋਕ ਹਜ਼ਾਰਹੁੰ ਸੀਸ ਨਿਵਾਏ। ਬੈਠੇ ਜਾਇ ਸਿੰਘਾਸਨ ਫੇਰ। ਸੰਗਤਿ ਝੁਕੀ ਬ੍ਰਿੰਦ ਇਕ ਬੇਰ ॥ ੧੦ ॥ ਅਰਪਿ ਅਰਪਿ ਕਰਿ ਅਨਿਕ ਅਕੋਰ। ਬੰਦਹਿੰ ਚਰਨ ਕਮਲ ਕਰ ਜੋਰਿ। ਦੇਖਤਿ ਨਹਿੰ ਲੋਚਨ ਤ੍ਰਿਪਤਾਵਹਿੰ। ਬਹੁ ਸੁੰਦਰਤਾ ਕਹੀ ਨ ਜਾਵਹਿ ॥ ੧੧ ॥ ਸੰਗਤਿ ਕੀ ਹੋਈ ਬਡ ਭੀਰ। ਪਿਖਿ ਪਿਖਿ ਸਿੱਖਨ ਖੋਵਤਿ ਪੀਰ। ਆਛਾਦੇ ਮੁਖ ਸਿਖਨੀ ਆਵੈ[4]।ਪਹੁੰਚਹਿ ਨਿਕਟ ਨ ਪੂਨ ਹਟਿ ਜਾਵੈ[5]॥੧੨॥ਬਡੀ ਭੀਰ ਪੁਰਖਨਿ ਕੀ ਹੋਰਹਿ। ਚਹਹਿ ਅਧਿਕ ਹੈ ਸਕੈ ਨ ਨੇਰਹਿ। ਮਨ ਗਤਿ ਲਖਿ ਸਤਿਗੁਰ ਤਿਹ ਪਾਸੀ। ਕਰਸੋ ਪਠਾਵਨਿ ਸਿਖ ਅਰਦਾਸੀ ॥ ੧੩ ॥ ਲਯਾਇ ਹਜ਼ੂਰ ਖਰੀ ਕਰਿ ਨੇਰੇ। ਕਰ ਕੋ ਜੋਰਿ ਗੁਰੂ ਦਿਸ਼ਿ ਹੇਰੇ। ਤਿਸ ਕੁਟੰਬ ਕੇ ਜੇ ਨਰ ਔਰ। ਬੈਠੇ ਸਭਾ ਬਿਖੈ ਤਿਸ ਠੌਰ ॥ ੧੪ ॥ ਘੁੰਘਟ ਕਾਢੇ ਮਸਤਕ ਟੀਕਾਖਰੀ ਅਗਾਰੀ ਜਲਧਿ ਬਿਬੇਕਾ। ਸ਼੍ਰੀ ਮੁਖ ਤੇ ਫੁਰਮਾਵਨਿ ਕੀਨਾ। [6]ਕਹੁ ਸਿਖਣੀ ! ਇਹ ਕਯਾ ਚਿਤ ਚੀਨਾ? ॥੧੫॥ ਲਖੇਂ ਗੁਰੂ ਕੋ ਤੋ ਕਹੁ ਆਛੇ[7]। ਤਊ ਸੁਨਨਿ ਹਿਤ ਸੰਗਤਿ ਬਾਛੇ।ਨਿਜ ਬਿਰਤਾਂਤ ਰਿਦੇ ਕਰਿ ਬਾਹਰ[8]। ਕਰਹੁ ਸੁਨਾਵਨਿ ਸਭਿ ਮਹਿੰ ਜ਼ਾਹਰ[9]॥੧੬॥ ਕਰ ਜੋਰਤਿ

---

[1]ਹੰਸਾਂ ਵਰਗੀ ਪੰਗਤ ਵਿਚ। [2]ਮਾਨੋਂ ਦੇਵਤਿਆਂ ਦੇ ਭੇਤ ਨੂੰ ਜਣਾਉਂਦੇ ਹਨ, ਭਾਵ ਆਦਿ ਦੀ ਰੀਤ ਕੇਸ ਦਾਹੜਾ ਸਮੇਤ ਦੇਵਤਿਆਂ ਦੀ ਹੈ ਤੇ ਸਿੱਖ ਦੇਵਤੇ ਹਨ। [3]ਵਿਚ ਜੜੇ ਹੋਏ। [4]ਘੁੰਡ ਕੱਢੇ ਇਕ ਸਿੱਖਣੀ ਆਉਂਦੀ ਸੀ। [5]ਨੇੜੇ ਨਹੀਂ ਸੀ ਪਹੁੰਚਦੀ ਪਿੱਛੇ ਹਟ ਜਾਂਦੀ ਸੀ, [6]ਗੁਰੂ ਜੇ ਚੰਗੀ ਤਰ੍ਹਾਂ ਜਾਣਦੇ ਹਨ ਤੈਨੂੰ। [7]ਰਿਦੇ ਦਾ ਪ੍ਰਗਟ ਕਰ।

*ਇਥੋਂ ਸੋ ਸਾਖੀ ਦੀ ੩੪ਵੀਂ ਸਾਖੀ ਆਰੰਭ ਹੋਈ ਹੈ।

ਤਬਿ ਤ੍ਰਿਯਾ ਉਬਾਚੇ। 'ਸੁਨੀਐ ਪਾਤਸ਼ਾਹੁ ਗੁਰ ਸਾਚੇ! ਮਾਤਾ ਪਿਤਾ ਰਾਇਪੁਰਿ ਮੇਰੇ। ਹੁਤੀ ਕੁਮਾਰੀ ਜਬਿ ਇਕ ਬੇਰੇ ॥੧੭॥ ਇਕ ਸਾਧੂ ਬਧ ਬ੍ਰਿੱਧ ਉਦਾਰਾ। ਆਨਿ ਰਹਯੋ ਹਮ ਸਦਨ ਮਝਾਰਾ।ਸੇਵਾ ਕਰਹਿਂ ਮਾਤਪਿਤ ਮੇਰੇ। ਖਾਨ ਪਾਨ ਤੇ ਆਦਿ ਘਨੇਰੇ ॥੧੮॥ ਸੈਮਤ ਪੰਚ ਰਹਯੋ ਸੁਖ ਪਾਏ। ਮੈਂ ਭੀ ਸੇਵ ਕਰੋਂ ਹਿਤ ਲਾਏ। ਕਥਾ ਸੁਨਾਇ ਅਨੇਕ ਪ੍ਰਕਾਰਾ। ਮੈਂ ਭੀ ਸੁਨਤਿ ਰਹੀ ਤਿਸ ਬਾਰਾ ॥ ੧੯ ॥ ਖੱਤ੍ਰੀ ਸੁਤ ਬਰਸਾਲੇ ਗ੍ਰਾਮੂ। ਮੁਝਕੋ ਬਯਾਹ ਦੀਨਿ ਤਿਨ ਧਾਮੂ। ਤਿਸ ਕੀ ਸਿਖਣੀ ਮੁਝ ਕੋ ਜਾਨੈਂ। ਸਿਖ ਭੀ ਗੁਰਮੁਖ ਭਲਾ ਪਛਾਨੋਂ ॥੨੦॥ ਸਿੱਖ ਸੈਤ ਜੋ ਵਹਿਰ ਨਿਹਾਰੇ।ਲੈ ਆਵਤਿ ਹੈ ਸਦਨ ਮਝਾਰੇ। ਪ੍ਰੇਮ ਕਰੋਂ ਮੈਂ ਪੀਸ ਪਕਾਵੋਂ। ਲੇਹਿ ਖੁਸ਼ੀ ਕਰਿ ਤਨਾਰ ਛਕਾਵੋਂ ॥ ੨੧ ॥ ਭਰਤਾ ਸਾਥ ਰਹੀ ਬਨ ਮੇਰੀ। ਸਿੱਖਨ ਸੇਵਾ ਕਰੋਂ ਘਨੇਰੀ। ਸੈਤਨਿ ਤੇ ਮੈਂ ਪੂਰਬ ਸੁਨਯੋਂ।–ਤ੍ਰਿਯ ਕੋ ਇਕ ਅਲੈਬ ਪਤਿ ਗੁਨਯੋਂ[1]॥੨੨॥ਯਾਂਤੇ ਸੇਵਾ ਕਰੋਂ ਮਹਾਨ॥ਗੁਰ ਪਰਮੇਸ਼ੁਰ ਪਤਿ ਹੀ ਜਾਨਾ। ਮਮ ਸਸੁਰੇ ਕੋ[2] ਸਭਿ ਪਰਿਵਾਰਾ। ਦੇਵਰ ਜੇਠ ਸੰਗ ਸਭਿ ਦਾਰਾ ॥ ੨੩॥ ਤੁਮਰੇ ਦਰਸ਼ਨ ਕੋ ਸਭਿ ਆਵੈਂ। ਮਮ ਪਤਿ ਸਹਿਤ ਦੇਖਿ ਪੁਨ ਜਾਵੈਂ।ਮੈਂ ਪਾਪਣ ਬਿਨ ਭਾਗ ਬਿਚਾਰਾ[3]। ਗੁਰ ਸਰੂਪ ਨਹਿਂ ਕਬਹਿ ਨਿਹਾਰਾ॥੨੪॥ ਗਨ ਸਿੱਖਨ ਕੀ ਸੇਵਾ ਕਰੋਂ।ਦਰਸ਼ਨ ਗੁਰੂ ਚਿਤਵਨਾ ਧਰੋਂ।ਅਰੁ ਮੈਂ ਰਿਦੈ ਬਿਚਾਰਤਿ ਬਾਤੀ।–ਕੋ ਸੇਵਹਿ ਸਿਖ ਮਮ ਪਸ਼ਚਾਤੀ–॥ ੨੫ ॥ ਸਭਿ ਕੁਟੰਬੀਅਨਿ ਅਬਿਕੋ ਆਨੀ। ਲਖਿ ਦਰਸ਼ਨ ਕੀ ਚਾਹਿ ਮਹਾਨੀ।ਮਮ ਪਤਿ ਕੀ ਮਰਜ਼ੀ ਥੀ ਨਹੀਂ। ਤਊ ਸਭਿਨਿ ਕੇ ਸੰਗੀ ਰਹੀ ॥ ੨੬ ॥ ਇਤ ਕੋ ਚਲਿ ਆਈ ਤੁਮ ਪਾਹੀ।ਤਊ ਧਯਾਨ ਮਮ ਲੰਗਰ ਮਾਂਹੀ। ਰਾਵਰਿ ਨਿਕਟ ਭੀਰ ਪਿਖਿ ਭਾਰੀ। ਹਟੀ ਆਵਤੀ ਰਿਦੈ ਵਿਚਾਰੀ[4] ॥ ੨੭ ॥–ਮਮ ਪਾਪਣ ਕੋ ਦਰਸ਼ਨ ਕਹਾਂ। ਚਲਿ ਕਰਿ ਆਈ ਤਊ ਨ ਲਹਾ। ਜਾਇ ਕਰੋਂ ਮੈਂ ਲੰਗਰ ਸੇਵਾ–।ਤੁਮ ਅੰਤਰਜਾਮੀ ਲਖਿ ਭੇਵਾ ॥ ੨੮ ॥ ਪਠਯੋ ਸਿੱਖ ਤਿਨ ਜਾਇ ਹਕਾਰੀ। ਨਿਕਟ ਹੋਇ ਮੁਝ ਸੰਗਉਚਾਰੀ।–ਸਤਿਗੁਰ ਤੋਹਿ ਬੁਲਾਵਨ ਕਰਯੋ–।ਸੁਨਿ ਅਨੰਦ ਮੇਰੇ ਉਰ ਭਰਯੋ ॥੨੯॥ ਦਯਾ ਕਰੀ ਮੁਝ ਆਪ ਹਕਾਰਾ। ਆਪ ਕ੍ਰਿਪਾਲੂ ਬਿਰਦ ਸੰਭਾਰਾ। ਮੁਝ ਪਰ ਹੁਕਮ ਹੋਹਿ ਜਿਸ

[1]ਇਸਤ੍ਰੀ ਦਾ ਆਸਰਾ ਇਕੋ ਪਤੀ ਹੈ (ਮੈਂ ਇਹ ਗੱਲ) ਸਮਝੀ ਹੈ। [2]ਮੇਰੇ ਸਹੁਰੇ ਦਾ। [3]ਵਿਚਾਰੀ ਨੇ। [4]ਮੁੜੀ ਤੇ ਰਿਦੇ ਵਿਚ ਆਂਵਦੀ ਨੇ ਵਿਚਾਰਿਆ।

ਭਾਂਤੀ। ਅੰਗੀਕਾਰ ਕਰੌਂ ਸੋ ਬਾਤੀ' ॥ ੩੦ ॥ ਸੁਨਿ ਕਲਗ਼ੀਧਰ ਭਏ ਪ੍ਰਸੰਨ। ਕਹਯੋ ਬਚਨ 'ਸਿਖਨੀ ਤੂੰ ਧੰਨ! ਨੈਹਰ[1] ਸਾਹੁਰ ਧੰਨ ਸੁ ਤੇਰੇ। ਜਿਸ ਨੈ ਸ਼ੋਣ ਸੁਨਯੋਂ ਇਕ ਬੇਰੇ ॥ ੩੧ ॥ ਧਰਯੋ ਸਿਦਕ ਸੇਵਨ ਸਿਖ ਸੰਤ[2]। ਤਥਾ ਸਿਦਕ ਰਾਖਯੋ ਬਿਚ ਕੰਤ। ਹਮ ਭੀ ਤੁਝ ਪਰ ਭੇਟ ਚਢਾਵੈਂ[3]। ਪਰ ਭਰਤਾ ਤੇਰਾ ਜਬਿ ਆਵੈ[4] ॥੩੨॥ ਹੇ ਦੇਵੀ! ਅਬਿ ਕਰਹੁ ਪਯਾਨਾ। ਭਈ ਭਾਵਨੀ ਪੂਰ ਮਹਾਨਾ। ਕਰਿ ਸੇਵਾ ਘਰ ਹੀ ਮਹਿ ਰਹੋ। ਰਾਹ ਮਿਲਣ ਗੁਰ ਕੋ ਸੋ ਲਹੋ' ॥੩੩॥ ਸੁਨਿ ਕਰਿ ਨਿਜ ਡੇਰੇ ਮਹਿ ਗਈ। ਭਰਤਾ ਸਾਥ ਬਾਤ ਕਹਿ ਦਈ। ਉਠੇ ਪ੍ਰਭੂ ਦਰਸ਼ਨ ਦੈ ਗਏ। ਅਪਰ ਸਕਲ ਨਿਜ ਨਿਜ ਥਲ ਭਏ ॥੩੪॥ ਸੁਪਤਿ ਹੋਇ ਕਰਿ ਨਿਸਾ ਬਿਤਾਈ। ਭਈ ਪ੍ਰਾਤਿ ਪੁਨ ਸਭਾ ਲਗਾਈ। ਪਤਿ ਕੋ ਸੰਗ ਲੀਨਿ ਤਿਹ ਨਾਰੀ। ਖਰੀ ਭਈ ਸੋ ਗੁਰੂ ਅਗਾਰੀ ॥ ੩੫ ॥ ਸ਼੍ਰੀ ਮੁਖ ਤੇ ਬੂਝਨ ਤਿਸ ਬੇਰੀ। 'ਸਿੱਖਨੀਏ! ਸਿਖਨੀ ਕਿਸ ਕੇਰੀ?'। ਸ਼ਰਮਾਵਤਿ ਪੁਨ ਨਾਰਿ ਉਬਾਚੇ। 'ਸੁਨੀਅਹਿ ਪਾਤਿਸ਼ਾਹੁ ਪ੍ਰਭੁ ਸਾਚੇ ॥ ੩੬ ॥ ਜੇ ਕਰਿ ਗੁਰ ਹੋਵਤਿ ਅਨਜਾਨ। ਤੌ ਬਤਾਵਬੇ ਹੋਤੁ ਬਖਾਨ'। ਸੰਗਤਿ ਸੁਨਤਿ ਭਨਯੋ[5] ਤਿਸ ਬੇਰੀ। 'ਕਹੁ ਸਿੱਖਾ! ਸਿਖਨੀ ਇਹੁ ਤੇਰੀ?' ॥੩੭॥ ਸਿੱਖਬਾਕ ॥ ਦੋਹਰਾ ॥ 'ਤਨ ਮਨ ਧਨ ਗੁਰ ਕੋ ਸਭੈ ਮਮਤਾ ਛੋਡੀ ਦੂਰ। ਦੇਹਿ ਸੰਜੋਗੀ ਨਾਰਿ ਹੈ ਸਿਖ ਸਿਖਨੀ ਗੁਰ ਧੂਰ[6]*'॥ ੩੮ ॥ ਚੌਪਈ ॥ ਸ਼੍ਰੀ ਮੁਖ ਤੇ ਫੁਰਮਾਵਨ ਕੀਨਾ। 'ਸੁਨਿ ਸਿੱਖਾ ਤੂੰ ਅਧਿਕ ਪ੍ਰਬੀਨਾ। ਨਹਿੰ ਪਰੰਤੁ ਤੋ ਕਹੁ ਸੁਧ ਕੋਈ। ਹੋਹਿ ਜਾਹਿਗੀ ਸੁਨੀਅਹਿ ਸੋਈ ॥੩੯॥ ਪ੍ਰਥਮ ਜਨਮ ਕੋ ਭਗਤ ਕਬੀਰ। ਹੁਤੋ ਤੁਹੀ ਸਿਮਰਤਿ ਹਰਿ ਧੀਰ। ਹੁਤੀ ਤਬਹਿ ਇਹ ਸਿਖਨੀ ਲੋਈ। ਇਕ ਦਿਨ ਕਹਯੋ ਸੁਨਹੁ ਤੁਮ ਸੋਈ ॥੪੦॥–ਲੋਈ! ਸੁਨਹੁ ਜਨਮ ਤੈਂ ਧਰਯੋ। ਕੌਨ ਲਾਭ ਤੈਂ ਖਾਟਨਿ ਕਰਯੋ–।ਸੁਨਿ ਕੈ ਕਹਤਿ ਭਈ ਸੰਗ ਤੋਹਿ।–ਅਜਹੁੰ ਰੀਝ ਸੇਵਾ ਕੀ ਮੋਹਿ –॥ ੪੧ ॥ ਤਬਿ ਕਬੀਰ ਤ੍ਰਿਯ ਸਾਥ ਕਹੋਹੀ।–ਨਹਿੰ ਗ੍ਰੋਹੀਨਿ ਰਾਹੁ ਹੁਇ ਏਹੀ'। ਜੋ ਮਰਜ਼ੀ ਭਰਤਾ ਕੀ ਹੋਇ। ਉਚਿਤ ਭਾਰਜਾ ਧਾਰਹਿ ਸੋਇ ॥

---

[1]ਮਾਪੇ। [2]ਸਿਖਾਂ ਸੰਤਾਂ ਦੇ ਸੇਵਨ ਵਿਚ ਸਿਦਕ ਧਾਰਿਆ ਹੈ। [3]ਅਸੀਂ ਭੀ ਤੇਰੀ ਕੁਛ ਭੇਟਾ ਕਰਾਂਗੇ। [4]ਪਰ (ਤਦੋਂ) ਜਦ ਤੇਰਾ ਭਰਤਾ (ਨਾਲ) ਆਵੇਗਾ। [5]ਸੰਗਤ ਦੇ ਸੁਣਦਿਆਂ ਗੁਰੂ ਜੀ ਨੇ ਕਿਹਾ। [6]ਦੇਹ ਦੇ ਸੰਜੋਗ ਕਰ ਇਹ ਮੇਰੀ ਨਾਰੀ ਹੈ ਅਸੀਂ ਦੋਵੇਂ ਸਿੱਖ ਤੇ ਸਿੱਖਣੀ ਗੁਰੂ ਕੇ (ਚਰਨਾਂ ਦੀ) ਧੂੜ ਹਾਂ। [7]ਇਸਤ੍ਰੀਆਂ ਦਾ ਇਹ ਰਾਹ ਨਹੀਂ। *ਪਾ:–ਸਿਖ ਸਿੱਖਾਂ ਕੀ ਧੂਰ।

੪੨॥ ਸੇਵਾ ਕਰਨਿ ਵਾਸ਼ਨਾ ਤੇਰੀ। ਜਨਮ ਧਰਹੁ ਪੁਨ ਜਗ ਇਕ ਬੇਰੀ। ਘਰ ਖੱਤ੍ਰੀ ਜਨਮਜੋ[1] ਇਸ ਕਾਲਾ। ਹੁਇ ਸ਼੍ਰੀ ਨਾਨਕ ਪੰਥ ਬਿਸਾਲਾ ॥ ੪੩ ॥ ਗੁਰ ਦਰਸਹਿਂ ਗੁਰ ਬਾਕ ਸੁਨੈ ਹੈਂ। ਪੁਨ ਉਧਾਰ ਸੇਵੇਂ[2] ਹੁਇ ਜੈ ਹੈ–। ਸੁਨਿ ਲੋਈ ਚਰਨਨਿ ਪਰ ਪਰੀ। ਦੀਨ ਹੋਇ ਤਬਿ ਬਿਨਤੀ ਕਰੀ॥ ੪੪॥–ਤੁਮ ਭੀ ਦਾਸੀ ਕੋ ਮਤ ਤਜਾਗਹੁ। ਮੋਰੋ ਪ੍ਰੀਤਿ ਦੇਖਿ ਅਨੁਰਾਗਹੁ –। ਕਹਯੋ ਕਬੀਰ–ਸਾਧਨੀ! ਸੁਨੀਏ। ਸੇਵਾ ਕਰਨੀ ਹੀ ਭਲ ਜਨੀਏ ॥ ੪੫॥ਭਈ ਭਾਵਨਾ ਜੋ ਇਮ ਤੋਹੀ। ਜਨਮ ਹੋਇ ਤੇਰੇ ਸੰਗ ਮੋਹੀ –।ਇਮ ਕਹਿ ਜਨਮ ਧਰਯੋ ਤੁਵ ਦੋਈ। ਪੂਰਬ ਕੀ ਸੁਧ ਰਹੀ ਨ ਕੋਈ' ॥ ੪੬ ॥ ਕਹਯੋ ਕਿ 'ਸਮਾ ਸੁ ਪੂਰਬ ਤੇਰਾ।ਗੁਰ ਬਿਨ ਨਹਿਂ ਜਾਗਹਿ*ਇਸ ਬੇਰਾ'। ਇਤਨੋ ਕਹਿ ਗੁਰ ਕੀਨਿ ਪ੍ਰਸਾਦਿ[3]।ਨਿਜ ਕਰ[4] ਦੀਨਿ ਕਰਾਹ ਪ੍ਰਸ਼ਾਦਿ। ੪੭॥ਸਿਖ ਸਿਖਣੀ ਮੁਖ ਪਾਵਨ ਕੀਨਾ। ਖੁਲਿ ਕਪਾਟ ਭਾ ਠਾਟ ਨਵੀਨਾ। ਜਾਗਯੋ ਬੋਧ ਸਕਲ ਸੁਧਿ ਆਈ। ਜਿਮ ਜਿਮ ਬੀਤੀ ਮਤਿ ਬਿਸਮਾਈ ॥ ੪੮ ॥ ਬੋਲੇ ਹਾਥ ਜੋਰਿ,ਮੁਖ ਜੋਵੈਂ। 'ਹਮ ਪ੍ਰਤਿ ਬਾਕ ਆਪ ਕੋ ਹੋਵੈ[5]'। [6]ਕਰੀ ਬੀੜ ਗ੍ਰੰਥ ਸਾਹਬ ਜਬੈ।ਦਯੋ ਬਿਦੇਹ ਦਰਸ ਤੁਮ ਤਬੈ[7]॥੪੯॥ਅਬਿ ਇਸ ਦੇਹ ਸਹਿਤ ਹੁਇ ਆਏ।ਪੂਰਬ ਬਾਣੀ ਦੇਹੁ ਸੁਨਾਏ। ਜਿਸ ਕੋ ਸੁਨਿ ਕਰਿ ਸੰਗਤਿ ਪ੍ਰੀਤ। ਆਇ ਸਰਬ ਕੇ ਰਿਦੇ ਪ੍ਰਤੀਤਿ' ॥ ੫੦॥ ਤਬਿ ਕਬੀਰ ਗਨ ਸ਼ਬਦ ਸੁਨਾਏ। ਜਨਮ ਪ੍ਰਥਮ ਕੇ ਜਥਾ ਬਨਾਏ।ਭੋਗ ਪਾਇ ਕਰਿ ਸੀਸ ਨਿਵਾਯੋ। ਸ਼੍ਰੀ ਮੁਖ ਤੇ ਤਬਿ ਇਹ ਫੁਰਮਾਯੋ ॥ ੫੧ ॥ 'ਸਭਿ ਭਗਤਨਿ ਸਰਦਾਰ ਕਬੀਰ।ਰਚਯੋ ਗੁਰੂ ਕਿਯਾ ਪੰਥ ਗਹੀਰ[8]।ਅਬਿਸਿੱਖਨ ਘਰ ਜਨਮਹੁ ਜਾਇ ਸੁ। ਧਰਮ ਰਖਨ ਹਿਤ ਬੇਖ ਬਨਾਇਸ ॥ ੫੨ ॥ ਕਲਿਜੁਗ ਕੋ ਕਰਿਬੋ ਨਿਰਬਾਹੁ। ਉਤਰਹੁ ਸਿੱਖਨ ਕੇ ਘਰ ਮਾਂਹੁ'। ਸੁਨਿ ਪ੍ਰਭੁ ਤੇ ਸਿਖ ਸਿਖਣੀ ਜਾਗੇ।ਗਮਨੇ ਸਦਨ, ਜੋਗ ਕੋ ਲਾਗੇ॥੫੩॥ ਮਾਨਯੋ ਬਚਨ ਭਗਤ ਸਮੁਦਾਏ। ਸਿੱਖਨ ਘਰੇ ਜਨਮ ਧਰਿ ਆਏ। ਪੰਥ ਬਿਖੇ ਹੁਇ ਸੇਵਾ ਲਾਗੀ। ਤੁਰਕਨਿ ਸੰਗ ਜੰਗ ਮਹਿਂ ਜਾਗੀ ॥ ੫੪ ॥ ਭਯੋ

---

[1]ਜਨਮ ਲੈਣਾ। [2]ਸੇਵਾ ਕਰਦਿਆਂ। [3]ਕਿਰਪਾ। [4]ਆਪਣੇ ਹੱਥ ਨਾਲ। [5]ਸਾਡੇ ਨਾਲ (ਕੋਈ ਆਪ ਦਾ ਹੋਰ) ਵਾਕ ਹੋਵੇ। [6](ਗੁਰੂ ਜੀ ਬੋਲੇ)। [7]ਤੁਸਾਂ ਤਦੋਂ ਬਿਦੇਹ ਦਰਸ਼ਨ ਦਿੱਤਾ ਸੀ। [8]ਗੁਰੂ ਕਿਆਂ ਨੇ ਪੰਥ ਭਾਰੀ ਰਚਿਆ ਹੈ। *ਸੋ ਸਾਖੀ ਦਾ ਪਾਠ–ਜਾਗਦਾ ਨਹੀਂ।

ਖਾਲਸਾ ਤੇਜ ਬਿਸਾਲਾ । ਕੇਸ ਕਾਛ ਧਰਿ ਸ਼ਸਤ੍ਰ ਕਰਾਲਾ । ਭਏ ਬੀਰ ਰਸ ਮਹਿ ਸਵਧਾਨਾ । ਬਿਨਾ ਜੁੱਧ ਕੁਛ ਚਹੈਂ ਨ ਆਨਾ ॥ ੫੫ ॥ ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਕਬੀਰ' ਪ੍ਰਸੰਗ ਬਰਨਨੰ ਨਾਮ ਚਤਰ ਦੱਤ੍ਰਰਿੰਸਤੀ ਅੰਸੂ ॥੪੪॥ ੪੫. [ਪ੍ਰੇਮਾ ਵਜ਼ੀਰ ਦਤ ਹੋਕੇ ਰਿਹਾ । ਕੜਾਹ ਪ੍ਰਸ਼ਾਦ ਚਰਚਾ]।

ਦੋਹਰਾ ॥*ਪਰਬਤ ਪਤਹਿ ਵਜ਼ੀਰ ਇਕ ਨਾਮ ਸੁ ਪਰਮਾਨੰਦ। ਪ੍ਰੇਮ ਜਨਾਵਤਿ ਨ੍ਰਿਪ ਪਠਨੋ ਸੁਧਿ ਬੁਧਿ ਬਿਖੈ ਬਿਲੰਦ ॥੧॥ ਚੌਪਈ॥ ਅਨਿਕ ਮਤਨ ਕੋ ਸ਼ੁਭ ਮਤਿ ਬੇਤਾ[2] । ਸੁਨਿ[3] ਇਤਿਹਾਸ ਪੁਰਾਨਨਿ ਜੇਤਾ।ਮਿਲਨੋ ਆਨਿ ਕਲਗ਼ੀਧਰ ਸਾਥ । ਧਰੀ ਅਕੋਰ ਜੋਰਿ ਜੁਗ ਹਾਥ ॥੨॥ ਪਰਮ ਪ੍ਰੇਮ ਕਰਿ ਪਰਮਾਨੰਦ । ਲਹਨੋ ਦਰਸੁ ਤੇ ਪਰਮਾਨੰਦ[4] । ਸ਼੍ਰੀ ਸਤਿਗੁਰ ਸਤਿਕਾਰਿ ਬਿਠਾਰਾ।ਸੈਲਪਤਨਿ ਕੋ ਕੁਸ਼ਲ ਉਚਾਰਾ ॥੩॥ 'ਕਿਸ ਕਾਰਜ ਤੇ ਨ੍ਰਿਪਤ ਪਠਾਯਹੁ । ਕਹਹੁ ਕਾਜ ਜਿਸ ਹਿਤ ਚਲਿ ਆਯਹੁ' । ਸੁਨਿ ਕਰ ਜੋਰਤਿ ਬਾਕ ਬਖਾਨਾ । 'ਤੁਮ ਦਰਸ਼ਨ ਕੋ ਲਾਭ ਮਹਾਨਾ ॥ ੪ ॥ ਪਠਨੋ ਮੋਹਿ ਰਾਵਰ ਕੀ ਸੇਵਾ ।–ਰਹੀਐ ਨਿਕਟ ਜਾਇ ਗੁਰਦੇਵਾ–। ਨ੍ਰਿਪ ਦਿਸ਼ਿ ਤੇ ਬਸਹੌਂ ਮਂ ਤੀਰ । ਪਰਹਿ ਬਿਗਾਰ ਨਹੀਂ ਕਿਮ ਧੀਰ॥੫। ਲਿਖੌਂ ਮਿਜ਼ਾਜ[5] ਆਪ ਕੋ ਸਾਰਾ । ਕਾਰਜ ਪਰਹਿ ਸੁ ਦੇਹੁ ਸੁਧਾਰਾ । ਇੱਤ੍ਰਾਦਿਕ ਨਿਤ ਕੀ ਸੁਧ ਰਾਖਨਿ । ਪਠਨੋ ਦੂਤ ਕਰਿ ਇਮ ਅਭਿਲਾਖਨਿ[6] ॥ ੬॥ ਇਤ ਰਾਵਰ ਕੋ ਦਰਸ਼ਨ ਲੇਹੂ । ਅਧਿਕ ਲਾਭ ਫਲ ਮੋ ਕਹੁ ਏਹੂ'।ਸੁਨਿ ਸਨੇਹ ਸਾਨੀ ਤਿਸ ਬਾਨੀ । ਸਨਮਾਨਨੋਂ 'ਰਹੁ ਨਿਕਟ' ਬਖਾਨੀ ॥ ੭ ॥ ਪਰਮਾਨੰਦ ਰਹਨਿ ਹਿਤ ਹਰਖਨੋ । ਪਰਮਾਨੰਦ ਗੁਰੂ ਕੋ ਪਰਖਨੋ[7] । ਰੋਜ ਰਜਤਪਣ ਪੰਜ ਦਿਵਾਏ । ਦੂਤ ਪਨੋ ਲਿਖਿ ਪਠਨ ਕਮਾਏ ॥੮॥ ਸਭਾ ਲਗਹਿ ਪ੍ਰਭੁ ਕੀ ਜਿਹ ਸਮੈਂ।ਆਇ ਹਜ਼ੂਰ ਦਰਸ ਕਰਿ ਨਮੈਂ । ਬੈਠਹਿ ਨਿਕਟ ਅਧਿਕ ਬੁਧਿਵੈਤਾ । ਭਲੀ ਬਾਰਤਾ ਭਨਤਿ ਸੁਨੈਤਾ ॥ ੯ ॥ ਇਕ ਦਿਨ ਲਗਨੋ ਦਿਵਾਨ ਮਹਾਨਾ।ਸਤਿਗੁਰ ਬੀਚ ਬਿਰਾਜੇ ਆਨਾ।[8]ਚਾਰੁ ਚਲਾਚਲ ਚਾਮਰ

[1]ਪਹਾੜੀ ਰਾਜਿਆਂ ਦਾ । [2]ਅਨੇਕ ਮਤਾਂ ਨੂੰ ਸੁਹਣੀ ਬੁੱਧੀ ਨਾਲ ਜਾਨਣ ਵਾਲਾ ਸੀ । [3]ਸੁਣਿਆਂ ਹੋਇਆ ਸੀ (ਉਸ ਨੇ) । [4]ਪਰਮ ਆਨੰਦ । [5]ਭਾਵ, ਸੁਖ ਸਾਂਦ । [6]ਚਾਹ ਕਰਕੇ । [7]ਪਰਮ ਆਨੰਦ ਦਾ ਸਰੂਪ ਗੁਰੂ ਜੀ ਨੂੰ ਪਰਖਿਆ (ਉਸ ਨੇ) । [8]ਸੁੰਦਰ ਤੇ ਚੰਚਲ ਚੌਰ ਦੋਹੀਂ ਪਾਸੀਂ ਝੁਲਦਾ ਐਉਂ ਸ਼ੋਭਾ ਪਾਉਂਦਾ ਹੈ ਕਿ ਮਾਨੋ ਕੋਈ ਹੰਸ ਹੈ ਜੋ ਕਲਗ਼ੀ ਵਿਚ ਮੋਤੀਆਂ ਦੇ ਗੱਛੇ ਦੇਖਕੇ ਖਾਣ ਵਾਸਤੇ ਝੁਕ ਝੁਕ ਕੇ ਆਉਂਦਾ ਹੈ ਪਰ ਡਰ ਖਾਕੇ ਪਿੱਛੇ ਨੂੰ ਉੱਡ ਜਾਂਦਾ ਹੈ। ਕਵਿ ਜੀ ਦੀ ਉਪਮਾ ਬੈਨ੍ਹਣ ਦੀ ਲਜਾਕਤ ਦਾ ਕਮਾਲ ਹੈ। *ਸੋ ਸਾਃ ਦੀ ਦੂਸਰੀ ਸਾਖੀ।

ਢੋਰੇ । ਇਮ ਸ਼ੋਭਾ ਪਾਵਤਿ ਜੁਗ ਓਰੇ ॥੧੦॥ ਕਲਗ਼ੀ ਮਹਿ ਮੁਕਤਾ ਫਲ ਗੁੱਛੇ । ਤਿਨਹੁੰ ਮਰਾਲ ਹੇਰਿ ਕਰਿ ਸ੍ਵੱਛੇ । ਭੁੱਛਨਿ ਜਨੁ ਚਾਹਤਿ ਝੁਕ ਆਵਤਿ । ਤਉ ਹਟਤਿ ਉਡ ਕਰਿ ਡਰਪਾਵਤਿ[1]॥੧੧॥ ਬੈਠੇ ਬ੍ਰਿੰਦ ਸਭਾ ਬੁਧਿਵੰਤੇ । ਅਨਿਕ ਬਾਰਤਾ ਕਥਤਿ ਸੁਨੰਤੇ । ਪਰਮਾਨੰਦ ਤਹਾਂ ਚਲਿ ਆਯੋ । ਪ੍ਰਥਮ ਪ੍ਰਭੂ ਕੋ ਸੀਸ ਨਿਵਾਯੋ ॥੧੨॥ ਬੈਠਨੋ ਨਿਕਟ ਹੋਇ ਕਰਿ ਤਬੈ । ਸ਼ੋਭਤਿ ਸਭਾ ਸਭਾਸਦ ਸਭੈ[2] । ਮਦਨ ਦਾਸ ਬੈਰਾਗੀ ਏਕ । ਸੋ ਭੀ ਸੋਵਤਿ ਜਲਧਿ ਬਿਬੇਕ ॥੧੩॥ ਸੰਨਆਸੀ, ਜੋਗੀ, ਬ੍ਰਹਮਚਾਰੀ ।ਬੈਠੇ ਸ਼ੁਭ ਮਤਿ ਸਭਾ ਮਝਾਰੀ । ਅਪਨੇ ਅਪਨੇ ਪੰਥਨਿ ਜਥਾ । ਬਾਕ ਬਿਲਾਸ ਚਲੀ ਤਬਿ ਕਥਾ ॥ ੧੪ ॥ ਭਲੀ ਭਲੀ ਨਿਜ ਮਤਿ ਕੀ ਬਾਤੀ । ਸਗਰੇ ਕਰਤਿ ਭਏ ਬੱਖਨਾਤੀ । ਦਯਾਸਿੰਧੁ ਕੋ ਭਾਖਿ ਸੁਨਾਵੈਂ ।–ਹਮਰੇ ਇਮ ਕਰਤੇ ਗਤਿ ਪਾਵਹਿੰ[3]–॥੧੫॥ ਪੀਛੇ ਮਦਨ ਦਾਸ ਬੈਰਾਗੀ । ਬੋਲਨੋ ਕਰਿ ਜੋਰਤਿ ਬਡਭਾਗੀ । 'ਸੁਨਹੁ ਬੇਨਤੀ ਗੁਰ ਪਤਿਸਾਹੂ ! ਬਨਹਿ ਕੜਾਹੇ ਨਾਮ ਕੜਾਹੂ[4] ॥੧੬॥ ਮ੍ਰਿਦੁਲ ਪ੍ਰਸ਼ਾਦਿ ਅਚਤਿ ਸੁ ਸੁਖੈਨਾ । ਹਨੂਮਾਨ ਦੇਵੀਕੋ ਦੈਨਾ । ਇਨ ਦੋਨਹੁੰ ਕੋ ਇਹੈ* ਪ੍ਰਸਾਦਿ । ਮਨੋ ਕਾਮਨਾ ਦੇ ਅਹਿਲਾਦ[5] ॥੧੭॥ ਸੋ ਪ੍ਰਸਾਦਿ ਸ਼੍ਰੀ ਨਾਨਕ ਬਾਬੇ । ਕਨੋਂ ਲੀਨੋ ਅਪੁਨੇ ਹਿਤ ਖਾਬੇ† । ਮੋਹਨ ਭੋਗ[6] ਕਿਮ ਲਾਗਸਿ ਪਯਾਰੋ । ਹੁਤੋ ਬ੍ਰਿੱਧ ਸੋ ਖਾਇਂ ਸੁਖਾਰੋ?॥੧੮॥ ਕਯਾ ਆਸ਼ੈ ਗੁਰ ਕੋ ਇਸ ਮਾਂਹੀ । ਬਿਦਤ ਬਖਾਨ ਕਰਹੁ ਹਮ ਪਾਹੀ[7] । ਤਬਿ ਸ਼੍ਰੀ ਮੁਖ ਤੇ ਸਭਾ ਮਝਾਰੀ । ਕਥਾ ਪ੍ਰਥਮ ਕੀ ਸਕਲ ਉਚਾਰੀ ॥੧੯॥ 'ਸ਼੍ਰੀ ਗੁਰ ਬਾਬੇ ਸਾਹਿਬ ਪਾਸ[8] । ਹੁਤੋ ਬਿਰਾਗੀ ਸਾਂਈਂਦਾਸ । ਬੈਠੇ ਹੁਤੇ ਕਰਤਿ ਹਰਿ ਗਾਥਾ।ਬੂਝਤਿ ਭਯੋ ਜੋਰਿ ਜੁਗ ਹਾਥਾ॥੨੦॥–ਸ਼੍ਰੀ ਜਗ ਗੁਰ ਤੁਮ ਲੀਨ ਕਰਾਹੂ । ਕੋ ਕਾਰਨ ਹੈ ਇਸ ਕੇ ਮਾਂਹੂ ?–। ਸੁਨਿ ਕੈ ਪ੍ਰਸ਼ਨ

---

[1]ਇਸ ਦਾ ਅਰਥ ਪਿਛਲੇ ਪੰਨੇ ਦੇ ਅੰਕ ੮ ਵਿਚ ਆ ਚੁਕਾ ਹੈ । [2]ਸਭਾ ਵਿਚ ਸਾਰੇ ਸਭਾਸਦ ਸ਼ੋਭ ਰਹੇ ਹਨ । [3]ਕਿ ਸਾਡੇ ਮਤ ਵਿਚ ਐਉਂ ਕਰਦਿਆਂ ਗਤੀ ਮਿਲਦੀ ਹੈ, ਭਾਵੇਹ ਕਿ ਮੁਕਤੀ ਦਾ ਆਦਰੇਸ਼ ਉਸ ਨੇ ਸੁਣਾਇਆ । [4]ਕੜਾਹੇ ਵਿਚ ਬਣਦਾ ਕਰਕੇ ਨਾਮ ਕੜਾਹ ਹੈ । [5]ਅਨੰਦ ਸਹਿਤ ਮਨ ਦੀਆਂ ਕਾਮਨਾਂ ਦੇਂਦਾ ਹੈ । [6]ਇਹ ਬੀ ਕੜਾਹ ਦਾ ਹੀ ਇਕ ਨਾਮ ਹੈ । [7]ਸ਼੍ਰੀ (ਗੁਰੂ ਨਾਨਕ ਦੇਵ) ਜੀ ਪਾਸ । *ਪਾ:–ਦਿਹੀ । †ਸਭ ਤੋਂ ਪੁਰਾਣਾ

ਜ਼ਿਕਰ ਕੜਾਹ ਪ੍ਰਸ਼ਾਦ ਦਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਤੀਸਰੀ ਪਾਤਸ਼ਾਹੀ ਦੇ ਸਮੇਂ ਦਾ ਹੈ:–"ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥" ਤੇ ਭਾਈ ਗੁਰਦਾਸ ਜੀ ਨੇ ਆਦਿ ਪਾਤਸ਼ਾਹੀ ਦੇ ਸਮੇਂ ਦੇ ਪਤੇ ਦਿਤੇ ਹਨ "ਧੁਰੋਂ ਪਤਾਲੋਂ ਲਈ ਕੜਾਹੀ" ਆਦਿ ।

ਦੀਨਿ ਤਿਸ ਉੱਤਰ:–ਹਮ ਇਕ ਸਮੈ ਗਏ ਦਿਸ਼ਿ ਉੱਤਰ ॥ ੨੧ ॥ ਚਲੇ ਚਲੇ ਮਗ ਪਹੁੰਚੇ ਦੂਰ।ਚਢੇ ਜਾਇ ਪਰਬਤ ਹਿਮਨੂਰ[1]। ਬੈਠੇ ਰੁਚਿਰ ਦੇਸ਼ ਕੋ ਦੇਖਿ। ਸਭਿ ਸੈਲਨ ਕੀ ਸੈਲ ਵਿਸ਼ੇਖ ॥੨੨॥ ਕਿਤਿਕ ਸਮੈਂ ਮਹਿ ਸਿਧ ਅਰੁ ਨਾਥ।ਬੋਲੇ ਆਨਿ ਹਮਾਰੇ ਸਾਥ।–ਸੈਤਹੁ ! ਕਹਹੁੰ[2] ਅਦੇਸ ਅਦੇਸ। ਪੁਰਖ ਨਿਰੰਜਨ ਅਲਖ ਵਿਸ਼ੇਸ਼[3]–॥ ੨੩ ॥ ਤਿਨਹਿੰ ਬਿਲੋਕਤਿ ਹਮਹਿੰ ਉਚਾਰਾ ।–ਸਤਿਕਰਤਾਰ ਸੱਤਿਕਰਤਾਰਾ । ਆਵਹੁ ਸਿੱਧਹੁ ਦਰਸ਼ਨ ਦੈ ਹੋ । ਬੈਠਹੁ ਨਾਮ ਨਿਰੰਜਨ ਲੈਹੋ–॥ ੨੪ ॥ ਸੁਨਿ ਸਭਿ ਸਿੱਧ ਨਿਕਟ ਥਿਰ ਭਏ। ਚਾਹਤਿ ਕਰਾਮਾਤ ਕੁਛ ਲਏ। ਕਰਿਕੈ ਮਸਲਤ ਸਭਿਹੁੰ ਬਖਾਨੇ।– ਸ਼੍ਰੀ ਨਾਨਕ ਤੁਮ ਤਪਾ ਮਹਾਨੇ ॥੨੫॥ ਇਸ ਪਹਾਰ ਪਰ ਥਿਰੇ ਅਗਾਰੀ[4]। ਹਮ ਚਲਿ ਆਏ ਸਕਲ ਪਿਛਾਰੀ । ਸਿੱਧਨ ਕੋ ਸ਼ਾਨਿਗਧ ਉਦਾਰਾ[5] । ਕਰਹੁ[6] ਆਪ ਅਬਿ ਦੇਹੁ ਭੰਡਾਰਾ ॥੨੬॥ ਅਪਨਿ ਭੰਡਾਰੇ ਕੇਰ ਪ੍ਰਸਾਦਿ । ਅਚਵਾਵਹੁ ਸਭਿਕੋ ਅਹਿਲਾਦ[7]–।–ਸਾਂਈਂਦਾਸ[8]! ਸੁਨਹੁ ਤਿਹ ਸਮੋ।ਸਭਿ ਕੇ ਮਨ ਕੀ ਜਾਨੀ ਹਮੋਂ ॥੨੭ ॥ ਮਰਦਾਨਾ ਦੂਸਰ ਸੰਗ ਬਾਲਾ । ਸਿੱਧਨ ਢਿਗ ਬਿਠਾਇ ਤਿਸ ਕਾਲਾ । ਕਹੋ ਸਭਿਨਿ ਸਨ–ਸ਼੍ਰੀ ਕਰਤਾਰਾ । ਦੈ ਹੈ ਤੁਮ ਕੋ ਭਲੇ ਅਹਾਰਾ–॥੨੮॥ ਇਮ ਨਿਵਤਾ ਦੈ ਕਰਿ ਹਮ ਗਏ।ਅਨਿਕ ਬਿਧਿਨਿ ਬਨ ਦੇਖਤਿ ਭਏ[9]–! । [10]ਸੁਨੀਐ ਮਦਨਦਾਸ ਬੈਰਾਗੀ!' । ਸ਼੍ਰੀ ਕਲਗ਼ੀਧਰ ਕਹਿੰ ਸਭਿ ਆਗੀ ॥ ੨੯ ॥ [9]ਗਏ ਦੂਰ ਜਗ ਗੁਰੂ ਅਰੋਕ । ਸੁਰਸਰਿ ਸਲਿਤਾ ਤਹਾਂ ਬਿਲੋਕਿ। ਤਿਸ ਕੇ ਤੀਰ ਤੀਰ ਚਲਿ ਜਾਤੇ। ਸਿਧ ਪਸ਼ਚਾਤ ਸਭਿਨਿ ਮਨ ਜਾਤੇ[11] ॥ ੩੦ ॥–ਸ਼੍ਰੀ ਬਾਬਾ ਜੀ ਬਨ ਕੋ ਗਏ । ਕੰਦ ਮੂਲ ਫਲ ਆਨਹਿੰ ਨਏ । ਹਮ ਭੀ ਅਧਿਕ ਬ੍ਰਿੱਧ[12] ਹੁਇ ਬੈਸੇਂ।ਮੁਖ ਮਹਿੰ ਦਸਨ[13] ਦਾੜ੍ਹ ਨਹਿੰ ਜੈਸੇ ॥੩੧॥ ਜਬਿ ਦੇਂ ਹੈਂ ਹਮ ਕਹੈਂ ਸੁਨਾਇ। ਇਹ ਕਠੋਰ ਨਹਿੰ ਅਚਵੇ ਜਾਇਂ[14]। ਬਹੁਰ ਕਹਾਂ ਦੇਂ ? ਲੱਜਤਿ ਹੋਇਂ–। ਕਰਿ ਮਸਲਤ ਬਨਿ ਬੈਠੇ ਸੋਇ॥੩੨॥ ਮਦਨਦਾਸ ! ਸੁਨਿ ਗੰਗਕਿਨਾਰੇ।

[1]ਹਿਮਾਲਯ ਤੋਂ ਮੁਰਾਦ ਜਾਪਦੀ ਹੈ [ਹਿਮ+ਨੂਰ=ਬਰਫ ਜਿਸ ਦੀ ਸ਼ੋਭਾ ਹੈ]। [2]ਅਸੀਂ ਕਹਿਦੇ ਹਾਂ। [3]ਆਪ ਨਿਰੰਜਨ ਪੁਰਖ ਵਿਸ਼ੇਸ਼ ਕਰਕੇ ਅਲਖ ਹੋ। [4]ਪਹਿਲੋਂ। [5]ਬਹੁਤੀ ਬਿੰਧਾਈ ਵਾਲਾ। [6]ਤਿਆਰ ਕਰਕੇ। [7]ਆਨੰਦ (ਪ੍ਰਾਪਤ ਹੋਵੇ)। [8](ਗੁਰੂ ਨਾਨਕ ਦੇਵ ਜੀ ਨੇ ਕਿਹਾ) ਹੇ ਸਾਂਈਂਦਾਸ। [9]ਇਥੋਂ ਤਕ ਗੁਰੂ ਨਾਨਕ ਦੇਵ ਜੀ ਸਾਈਂਦਾਸ ਨੂੰ ਕਹਿ ਰਹੇ ਹਨ। [10]ਇਥੇ ਦਸਮ ਪਾਤਸ਼ਾਹ ਜੀ ਮਦਨ ਦਾਸ ਨੂੰ ਕਹਿੰਦੇ ਹਨ। [11]ਪਿੱਛੋਂ ਸਾਰੇ ਸਿੱਧਾਂ ਮਨ ਵਿਚ ਜਾਣਿਆਂ। [12]ਬਹੁਤ ਬੁੱਢੇ। [13]ਦੰਦ। [14]ਠਹੀਂ ਖਾਧੇ ਜਾਂਦੇ।

ਸ਼੍ਰੀ ਬਾਬਾ ਜਬਿ ਦੂਰ ਸਿਧਾਰੇ। ਤਬਿ ਸਿੱਧਨ ਕੇ ਧਰਿ ਧਰਿ ਰੂਪ। ਚਲਿ ਆਏ ਬਡ ਦੇਵ ਅਨੂਪ ॥ ੩੩ ॥ ਏਕ ਸਿੱਧ ਸਿਕਤਾ[1] ਕਰਿ ਦੀਨਾ। ਦੂਸਰ ਤੇ ਜਲ ਕੋ ਕਰ ਲੀਨਾ।ਦਈ ਬਿਭੂਤ[2]ਤੀਸਰੇ ਆਨ। ਮੇਵਾ ਲਯਾਏ ਅਪਰ ਸੁਜਾਨ ॥ ੩੪ ॥ ਦਾਖ, ਚਿਰੌਂਜੀ[3], ਮਿਰਚਾਂ ਆਦੇ। ਦੈ ਦੈ ਸੁੰਦਰ ਫਲ ਅਹਿਲਾਦੇ।ਅੰਤਰ ਧਯਾਨ ਭਏ ਪੁਨ ਸੋਈ। ਹਟੈ ਪ੍ਰਭੂ ਲਖਿ ਕਾਰਜ ਹੋਈ ॥ ੩੫ ॥ ਆਇ ਤਹਾਂ ਹੇਰੀ ਬਿਧਿ ਖਰੀ। ਦੀਰਘ ਸ਼ਿਲਾ ਕਰੀ ਇਕ ਖਰੀ। ਤਿਸ ਕੀ ਓਟ ਬਿਠਾਇ ਸੁ ਬਾਲਾ। ਸਿੱਧਨਿ ਸਾਥ ਭਨਜੋਂ ਤਿਸ ਕਾਲਾ ॥ ੩੬ ॥–ਕਰਿ ਬੈਠਹੁ ਪੰਕਤਿ ਸਮੁਦਾਈ। ਅਚਹੁ ਭੰਡਾਰ ਜਥਾ ਮਨ ਭਾਈ–। ਸੁਨਿ ਕਰਿ ਹੁਏ ਤਬੈ ਸਿਧ ਘਨੇ। ਬਡੇ ਡੀਲ ਬਿਨ ਦੇਤਨ ਥਨੇ ॥੩੭॥ ਅਧਿਕ ਗੁਰੂ ਤਬਿ ਰਿੱਧਿ ਵਧਾਈ।ਜਿਸ ਤੇ ਤੋਟ ਨ ਸਾਕਸਿ ਪਾਈ[4]। ਸਭਿ ਕੋ ਆਛੇ ਕਰਿ ਤ੍ਰਿਪਤਾਯੋ।ਦਿਯੋ ਤਿਤਿਕ ਜੇਤੋ ਮਨ ਭਾਯੋ ॥ ੩੮ ॥ ਦਸਨ ਦਾੜ੍ਹ ਬਿਨ ਖਾਇ ਸੁਖਾਰੇ। ਗਰ ਲਗਿ ਪੂਰੇ ਹਟੇ ਪਿਛਾਰੇ। ਪਾਇ ਬਿਸਮਤਾ ਸਭਿ ਸਿਧ ਬੋਲੇ।–ਧੰਨ ਧੰਨ ਤੁਮ ਤਪਾ ਅਤੋਲੇ ॥੩੯॥ ਇਹ ਪ੍ਰਸਾਦਿ ਤੁਮ ਭੀ ਅਚਿ ਲੀਜੈ।ਦੀਰਘ ਸ੍ਵਾਦ ਪਾਇ ਪਰਸੀਜੈ[5] –। ਤਿਨ ਕੇ ਕਹੇ ਖਾਇ ਤ੍ਰਿਪਤਾਇ। ਪੁਨ ਸਿੱਧਨ ਸਤਿਗੁਰੂ ਅਲਾਇ[6] ॥ ੪੦ ॥–ਪਾਵਨ ਕਰਹੁ ਪ੍ਰਸਾਦਿ ਹਮਾਰਾ[7]। ਜਿਸ ਖਾਧੇ ਹੁਇ ਪੁੰਨ ਉਦਾਰਾ। ਤਪ ਜਪ ਬਰਤ ਆਦਿ ਸਭਿ ਨੇਮੂ। ਪਾਇ ਪਰਮ ਫਲ ਅਚੈ ਸੁ ਪ੍ਰੇਮੂ–॥ ੪੧ ॥ ਬੋਲੇ ਸਕਲ ਸਿੱਧ ਹੁਇ ਰਾਜ਼ੀ ।–ਵਾਹ ਵਾਹ ਤੁਮ ਅਧਿਕ ਤਪਾ ਜੀ।ਸਿਧ ਬਨ ਬਿਸ਼ਨੁ ਖੰਡਦਈ ਆਏ[8]।ਮਹਾਂਦੇਵ ਮੇਦਾ ਸ਼ੁਭ ਲੰਯਾਏ ॥ ੪੨ ॥ ਜਲ ਘ੍ਰਿਤ ਬ੍ਰਹਮੇ ਦੀਨਸਿ ਆਨਿ। ਰਿਖਿਨਿ ਦਏ ਫਲ ਸੇਵ ਸੁ ਠਾਨਿ[9]। ਕਪੜਾ ਪੜਦਾ ਸੂਤ ਕਾ ਜੋਇ। ਦੀਨੋ ਆਨਿ ਭਵਾਨੀ ਸੋਇ ॥੪੩॥[10]ਤੁਮਰੇ ਪੱਖੀ ਸਭਿ ਰਖਵਾਰੀ।ਬਿਧਿ[11]ਹਰਿ[12] ਹਰ[13] ਆਦਿਕ ਸੁਰ ਝਾਰੀ[14]। ਹਮ ਪਰ ਛਿਮਾ ਕਰਹੁ ਗੋਸਾਈਂ। ਕਿਸ ਮਹਿੰ ਸ਼ਕਤਿ ਕਰਹਿ

---

[1]ਖੰਡ। [2]ਮੇਦਾ ਯਾ ਰਵਾ। [3]ਅਚਾਰ ਯਾ ਪਜਾਲ ਬਿੱਛਦੇ ਫਲਦੀ ਗਿਰੀ,ਜੋ ਮੇਵੇ ਗਰੀ ਬਦਾਮਾਂ ਦੇ ਨਾਲ ਮਿਠਾਈਆਂ ਵਿੱਚ ਪੈਂਦੀ ਹੈ।(ਅ)ਚਾਰ ਮਗਜ਼। [4]ਟੋਟਾ ਨਾ ਪੈਸਕੇ।[5]ਪ੍ਰਸੰਨ ਹੋਵੇ। [6]ਸਿੱਧਾਂ ਨੂੰ ਗੁਰੂ ਜੀ ਨੇ ਕਹਿਆ।[7]ਸੋ ਸਾਖੀ ਦਾ ਪਾਠ ਹੈ'ਏਹ ਹਮਾਰਾ ਸਿੱਧ ਜੀ ਪਾਵਨ ਕਰਣ ਪਰਸਾਦਿ'। [8]ਵਿਸ਼ਨੂੰ ਨੇ ਸਿੱਧ (ਦਾ ਰੂਪ) ਬਣ ਕੇ ਆਕੇ ਖੰਡ ਦਿੱਤੀ। [9]ਰਿਖੀਆਂ ਨੇ ਫਲ ਦੇਣ ਦੀ ਸੇਵਾ ਕੀਤੀ। [10]ਸਿੱਧ ਕਹਿੰਦੇ ਹਨ। [11]ਬ੍ਰਹਮਾ। [12]ਵਿਸ਼ਨੂੰ। [13]ਸ਼ਿਵ। [14]ਸਾਰੇ।

ਸਮਝਾਈ ॥ ੪੪ ॥ ਸਭਿ ਸੁਰ ਭੁਕਤਿ[1] ਪ੍ਰਸਾਦਿ ਤੁਹਾਰਾ। ਜੋ ਨਰ ਕਲਿ ਮਹਿੰ ਕਰਹਿ ਸੁਧਾਰਾ[2]। ਤੁਮ ਕੋ ਅਰਪੈ ਖਾਇ ਖੁਆਵੈ। ਹਤਿ ਕਰਿ ਕਲਮਲ ਪੁੰਨ ਉਪਾਵੈ–॥੪੫॥ ਸੁਨਿ ਸ਼੍ਰੀ ਬਾਬੇ ਤਿਨਹੁੰ ਉਚਾਰਾ–ਖੋਪਾ ਸੌਂਢ ਜਾਸ ਮਹਿੰ ਡਾਰਾ। ਸੋ ਦੇਵੀ ਕੋ ਅਰੁ ਹਨੁਮਾਨ। ਪਾਇ ਕਾਮਨਾ ਕਰਹੁ ਜਹਾਨ ॥ ੪੬ ॥ ਮਿਰਚਾਂ ਪਾਇ ਚਿਰੌਂਜੀ ਮੇਵਾ। ਤਿਸ ਕੋ ਭੋਗ ਲਗਹਿ ਗੁਰਦੇਵਾ। ਘਾਟ ਨ ਪਾਇ ਤ੍ਰਿਹਾਵਲ ਪੂਰਾ। ਸੁਚ ਸੋਂ[3] ਪਹੁੰਚੈ ਗੁਰ ਕੋ ਰੂਰਾ ॥੪੭॥ ਤੀਨਹੁੰ ਮਹਿੰ ਇਕ ਘਟ ਜੇ ਪਾਵੈ। ਤਿਸ ਪਰ ਸਤਿਗੁਰ ਭੋਗ ਨ ਲਾਵੈ–।–ਇਮ ਹੀ ਹੋਵਹਿ–ਸਿੱਧ ਬਖਾਨਾ[4]। ਸਕਲ ਭਏ ਤਬਿ ਅੰਤਰ ਧਯਾਨਾ ॥ ੪੮ ॥ ਜਾਨਹੁ ਤਬਿ ਕੋ ਸਾਂਈਦਾਸ ! ਮੋਰ ਪ੍ਰਸਾਦਿ ਕੜਾਹੁ ਪ੍ਰਸਾਦਿ–। ਇਮ ਕਹਿ ਬਾਬਾ ਤੂਸ਼ਨਿ ਰਹੇ। ਸੁਨਿ ਸ਼ੋਭਨਿ ਉਰ ਸੰਸੇ ਦਹੇ॥ ੪੯ ॥ ਕਰਤਿ ਰਹੈਂ[5] ਸਿਖ ਸ਼੍ਰੀ ਗੁਰ ਸਭਿ ਕੋ। ਮਦਨਦਾਸ ! ਲਖੀਐ ਇਹ ਤਬਿ ਕੋ[6]। ਅਸ ਬਚ ਕਲਗ਼ੀਧਰ ਕੇ ਸੁਨਿ ਕੈ।ਸਭਿ ਮਤ ਕੇ ਨਰ ਹਰਖੇ ਗੁਨਿਕੈ ॥੫੦॥ ਦੋਹਰਾ ॥ ਹੋਤੁ ਕੜਾਹ ਪ੍ਰਸਾਦਿ ਕੋ ਸ਼੍ਰੀ ਨਾਨਕ ਇਤਿਹਾਸੁ। ਸ਼੍ਰੀ ਗੁਰ ਗੋਬਿੰਦ ਸਿੰਘ ਜੀ ਕੀਨੋ ਸਭਾ ਪ੍ਰਕਾਸ਼*॥੫੧॥ ਇਤੀ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁੱਤੇ 'ਕੜਾਹ ਪ੍ਰਸ਼ਾਦਿ' ਬਰਨਨੰ ਨਾਮ ਪੰਚ ਦੱਤ੍ਵਾਰਿੰਸਤੀ ਅੰਸੂ ॥ ੪੫ ॥

੪੬. [ਮੇਲੇ ਤੇ ਸੰਗਤ ਰੋਕ ਰਖੀ]।

ਦੋਹਰਾ ॥ †ਸ਼੍ਰੀ ਕਲਗੀਧਰ ਏਕ ਦਿਨ ਕਰਿ ਤਨ ਸੌਚ ਸ਼ਨਾਨ। ਬਸਨ ਬਿਭੂਖਨ ਬਰ ਧਰੇ ਪਹਿਰੇ ਸ਼ਸਤ੍ਰ ਸੁਜਾਨ ॥ ੧ ॥ ਚੌਪਈ ॥ਸਿਰ ਪਰ ਸਤਿਗੁਰ ਸ਼ਾਲ[6] ਸਜਾਈ। ਸੁੰਦਰ ਦਰਸ਼ਨ ਅਧਿਕ ਸੁਹਾਈ। ਆਨਿ ਸਿੰਘਾਸਨ ਊਪਰ ਬੈਸੇ। ਸੁਰ ਗਨ ਮਹਿੰ ਸੁਰਪਤਿ[7] ਹੈ ਜੈਸੇ ॥੨॥ ਲਗੇ ਦਿਵਾਨ ਮਹਾਨ ਸੁਜਾਨਾ। ਚਹੁੰ ਦਿਸ਼ਿ ਮਹਿੰ ਸਿਖ ਚਿਰ ਮਤਿਵਾਨਾ। ਹੁਕਮ ਕਰਸੋਂ[8]ਸੰਗਤਿ ਸਮੁਦਾਈ। ਦਰਸ਼ਨ ਹਿਤ ਬਹੁ ਚਲ ਤੇ ਆਈ ॥੩॥ ਮਨੋ ਕਾਮਨਾ ਆਇ ਸੁ ਪਾਵੈ[9]। ਗਯੋ ਮੇਵੜਾ ਸਭਿਨਿ ਸੁਨਾਵੈ। ਤਬਿ ਸੰਗਤਿ ਸਗਰੀ ਚਲਿ ਆਈ।ਦਰਸ਼ਨ ਕਰਤਿ ਭਈ ਸਮੁਦਾਈ ॥੪॥ ਅਧਿਕ ਭੀਰ ਹੋਈ ਚਹੁੰ ਫੇਰੇ।ਸਿੱਖ ਸਿੱਖਣੀ ਮਿਲੇ ਘਨੇਰੇ।ਬੈਠੇ ਸ਼ੋਭਤਿ ਗੁਰ ਤਿਸ ਬੇਰੈ।

[1]ਖਾਂਦੇ ਹਨ। [2]ਬਣਾਵੇ (ਆਪਦਾ ਪ੍ਰਸ਼ਾਦ)। [3]ਸੁੱਚ ਨਾਲ ਕੀਤਾ ਹੋਇਆ। [4]ਸਿੱਧਾਂ ਨੇ ਕਿਹਾ:–ਇੰਵ ਹੀ ਹੋਵੇ (ਤਥਾਸਤੂ)। [5]ਕਰਦੇ ਰਹੇ (ਕੜਾਹ ਪ੍ਰਸ਼ਾਦ)। [6]ਕੱਢੇ ਹੋਏ ਪਸ਼ਮੀਨੇ (ਦੀ ਦਸਤਾਰ) [ਫਾ:, ਸ਼ਾਲ]। [7]ਇੰਦ੍ਰ। *ਆਖੋਪਕਾਰ ਇਸ ਵਿੱਚ ਬੀ ਕੜਾਹ ਪ੍ਰਸ਼ਾਦ ਨੂੰ ਪੌਰਾਣਕ ਰੰਗਤ ਦੇ ਰਿਹਾ ਹੈ। †ਇਹ ਸੌ ਸਾਖੀ ਦੀ ਤੀਸਰੀ ਸਾਖੀ ਹੈ।

ਗਨ ਜੱਛਨ ਮਹਿੰ ਜਥਾ ਕੁਬੇਰੰ॥੫॥ਆਂਖ ਪਾਂਖਰੀ ਕਮਲ ਸਰੀਖੀ। ਬਡੀ ਭੀਰ ਸੰਗਤ ਕੀ ਦੀਖੀ। ਸ਼੍ਰੀ ਮੁਖਿ ਤੇ ਫੁਰਮਾਵਨਿ ਕਰਜੋ। 'ਅਬਿ ਕੈ ਮੇਲਾ ਦੀਰਘ ਭਰਜੋ॥੬॥ਦਿਨ ਦੈ ਤੀਨ ਕਿ ਰੋਕ ਰਖੀਜੈ'[1]।ਸਿੱਖ ਸਿੱਖਣੀ ਜਾਨਿ ਨ ਦੀਜੈ'।ਹੁਕਮ ਸੁਨਜੋਂ ਸਭਿਹੂੰਨ ਸੁਨਾਏ।ਬੈਠੇ ਭਟ ਰੋਕੇ ਸਮੁਦਾਏ ॥੭॥ ਕਰਿ ਦਰਸ਼ਨ ਘਰਿ ਚਹਿਤਿ ਸਿਧਾਯੋ। ਕਿਸ ਹੂੰ ਮਗ ਕੋ ਜਾਨਿ ਨ ਪਾਯੋ। ਭਈ ਭਾਵਨਾ ਸਭਿਨਿ ਉਦਾਸਾ। ਤੀਨ ਦਿਵਸ ਰੋਕੇ ਚਹੁੰਪਾਸਾ ॥੮॥ਘਰ ਕੇ ਕਾਜ ਘਨੇ ਤਿਸ ਕਾਲ॥ਕਰਹਿੰ ਕਾਹਲੀ–ਜਾਹਿੰ ਉਤਾਲਾ[2]–।ਦਿਪਤਿ ਤੇਜ ਗੁਰ ਕੋ ਸਭਿ ਹੇਰੇ। ਕੋਊ ਕਹਿ ਨ ਸਕਹਿ ਤਿਸ ਬੇਰੇ ॥ ੯ ॥ ਹੋਤਿ ਕੀਰਤਨ ਗੁਰੂ ਹਜ਼ੂਰ। ਸੰਗਤਿ ਭਈ ਕਾਹਲੀ ਭੂਰ।ਦੇਸ਼ ਮਾਲਵੇ ਕੇ ਸਿੱਖ ਘਨੇ। ਤਿਨ ਮਿਲਿ ਬਨੋਂਤ ਬਿਚਾਰਜੋ ਮਨੇ॥੧੦॥ ਨਿਕਸਿ ਰੋਕ ਤੇ ਜਿਮ ਘਰ ਚਾਲੈਂ[3]। ਛੁਟਿਬੇ[4] ਰਚਜੋ ਪ੍ਰਪੰਚ ਬਿਸਾਲੈ।ਇਕ ਸਿਖ ਸ਼ਵ ਸਮ ਸੀਢੀ ਪਾਯੋ[5]। ਮਿਲਿ ਕਰਿ ਬਹੁਤ ਸ਼ਬਦ ਕੋ ਗਾਯੋ ॥ ੧੧ ॥ ਲਯੋ ਉਠਾਇ ਕੰਧ ਪਰ ਸੋਊ। ਕਿਰਤਨ ਕਰਹਿੰ ਅੱਗੂ ਗਨ ਹੋਊ। 'ਸੇਵਕ ਕੀ ਉੜਕ ਨਿਬਹੀ ਪ੍ਰੀਤਿ'। ਇਹ ਤੁਕ ਗਾਇੰ ਪ੍ਰੇਮ ਧਰਿ ਚੀਤ ॥੧੨॥ ਜਹਾਂ ਬਿਰਾਜਤਿ ਅੰਤਰਜਾਮੀ। ਤਹਿੰ ਕੋ ਅਏ ਠਗਨ ਹਿਤ ਸ੍ਵਾਮੀ। ਕਮਲ ਬਿਲੋਚਨ ਤੇ ਤਿਨ ਹੇਰਾ। ਬੋਲੇ ਸ਼੍ਰੀ ਮੁਖ ਤੇ ਤਿਸ ਬੇਰਾ ॥ ੧੩ ॥ 'ਕੈਸੋ ਇਹ ਸੰਗਤਿ ਮਹਿੰ ਸ਼ੋਰ।ਰੋਦਨ ਸ਼ਬਦ ਉਦਿਤ ਜੁਤਿ ਜੋਰ[6]।ਇਕ ਸਿਖ ਸੁਨਿ ਬੂਝਨਿ ਕਹੁ ਧਾਯੋ। ਕਹਜੋ ਧਾਇ 'ਕਜੋਂ ਸ਼ੋਰ ਮਚਾਯੋ ?'॥ ੧੪ ॥ ਸੁਨਿ ਪਿਖਿ ਪੁਨਿ ਹਟਿ ਭਾਖਤਿ ਭਯੋ। 'ਹੁਕਮਸੱਤਿ ਇਕ ਸਿਖ ਹੁਇ ਗਯੋ[7]'। ਸ਼੍ਰੀ ਮੁਖ ਭਨਜੋ 'ਇਹਾਂ ਲੈ ਆਵਹੁ'। ਗਯੋ ਸਿਖ ਕਹਿ 'ਉਤ[8] ਨਹਿੰ ਜਾਵਹੁ'॥ ੧੫ ॥ ਅਪਨੇ ਸੰਗ ਤਹਾਂ ਲੈ ਆਯਹੁ। ਸਨਮੁਖ ਜਿਤ ਗੁਰ ਦ੍ਰਿਸ਼ਟਿ ਲਗਾਯਹੁ।ਤਰੇ ਉਤਾਰਿ ਚਹੂੰ ਦਿਸ਼ ਹੋਈ। ਗਾਵਨਿ ਲਗੇ ਸ਼ਬਦ ਤੁਕ ਸੋਈ ॥ ੧੬ ॥ ਉਮਗ ਉਮਗ ਕਰਿ ਪ੍ਰੇਮ ਬਿਸਾਲੇ। ਅਧਿਕ ਬਿਲੋਚਨ ਤੇ ਜਲ ਡਾਲੇ। ਰੋਦਨ ਸ਼ਬਦ ਬੰਦ ਹੁਇ ਗਯੋ। ਚਤੁਰਘਟੀ ਲਗਿ ਸਭਿ ਥਿਰ ਭਯੋ ॥ ੧੭ ॥ ਸਿੱਖ ਸਮੀਪਿ ਸਭਿਨਿ ਕੇ ਸਾਥ[9]। ਅਵਲੋਕਤਿ

---

[1]ਰੋਕ ਰੱਖੋ (ਸੰਗਤ ਨੂੰ)। [2]ਛੇਤੀ ਜਾਵੀਏ। [3]ਰੋਕ ਵਿੱਚੋਂ ਨਿਕਲਕੇ ਜਿਵੇਂ ਘਰ ਜਾਇਆ ਜਾਏ। [4]ਛੁਟਣ ਵਾਸਤੇ। [5]ਮੁਰਦੇ ਵਾਂਗੂ ਤਖਤੇ ਉਤੇ ਪਾਇਆ। [6]ਜ਼ੋਰ ਨਾਲ ਉਠ ਰਿਹਾ ਹੈ। [7]ਭਾਵ ਮਰ ਗਿਆ ਹੈ। [8]ਭਾਵ ਮਸਾਣਾਂ ਵਲ। [9]ਸਾਰੇ ਸਮੀਪੀ ਸਿੱਖਾਂ ਨਾਲ।

ਬੋਲੇ ਗੁਰਨਾਥ। [1]ਭੇਖ ਬਹੁਤ, ਸਿੱਖੀ ਗੁਰ ਦੂਰੇ।ਗੁਰ ਘਰ ਕੀ ਪ੍ਰਤੀਤਿ ਤੇ ਊਰੇ ॥੧੮॥ ਕਰੇ ਕੀਰਤਨ ਕਸਾ ਹੁਇ ਜਾਇ। ਰੁਦਨ ਕਰੇ ਨਹਿੰ ਕਾਜ ਸਰਾਇ। ਗੁਰ ਬਚ ਪਰ ਨਹਿੰ ਪ੍ਰੀਤ ਪ੍ਰਤੀਤੇ। ਕਰਤਿ ਸਰਬ ਕੁਛ* ਗਮਨਤਿ ਰੀਤੇ[1] ॥ ੧੯ ॥ ਸ੍ਰੈਯਾ ॥ ਰੋਵਤੇ ਰੀਝ ਪਰੈ ਗੁਰਦੇਵ[2] ਮਰੇ ਕੋ ਰੋਵਤਿ ਹੈਂ ਮਿਲਿ ਨਾਰੀ[3]†। ਕੀਰਤਨ ਤੇ[4] ਜਬਿ ਰੀਝ ਪਰੈ ਸ਼ੁਕ[5],ਮੋਰ, ਕਪੋਤ[6], ਪੁਕਾਰ ਉਚਾਰੀ। ਮੱਜਤਿ ਦਾਦਰ[7], ਮੌਨ ਮਹੀਰੁਹ[8], ਬਾਨਰ ਕਾਨਨ ਫੂਲ ਫੁਲਾਰੀ[9]। ਪ੍ਰੀਤ ਪ੍ਰਤੀਤ ਕੀ ਲੇਸ਼ ਬਿਨਾ ਸਿਖ ਪੰਡਤਿ ਗਾਇਕ[10] ਜਾਹਿੰ ਸੁ ਹਾਰੀ[11]॥੨੦॥ਸ੍ਰੀ ਮੁਖ ਤੇ ਸੁਨਿਕੈ ਅਰਦਾਸੀਏ ਬੈਨਤੀ ਕੀਨਸਿ ਨੰਮ੍ਰਿ ਅਗਾਰੀ।[12]ਸਾਚਿ ਗੁਰੂ ਪਤਿਸ਼ਾਹ ਬਡੇ ਦਰਸ਼ੀਨ ਤੇ ਹੋਵਤਿ ਸਿੱਖ ਉਧਾਰੀ। ਰਾਵਰ ਕੋ ਦਰਸੰਨ ਰੁ ਕਿਰਤਨੁ ਸਿੱਖ ਕਰੈ ਸਗਰੇ ਇਸ ਬਾਰੀ। ਹੈਂਸਤਿ ਕੀ ਅਬਿ ਸ਼ੋਧਭਲੋ ਅਘ ਦੋਖ ਮਿਟੈਂ[7],ਪ੍ਰਭੁ ਫੇਰਉਚਾਰੀ:–॥੨੧॥ ਦੋਹਰਾ ॥ [13]ਮਨਮੁਖ ਹਾਰਤਿ ਜਗਤ ਮਹਿੰ ਗੁਰਮੁਖਿ ਜਾਵਹਿੰ ਜੀਤ। ਪ੍ਰਤਿਪਾਰਤਿ ਸਾਬਤ ਸਿਦਕ, ਪ੍ਰੀਤ ਪ੍ਰਤੀਤਹਿੰ ਚੀਤ[12] ॥ ੨੨॥ ਸ੍ਰੈਯਾ ॥ ਸੂਰਜ ਕੋ ਦਰਸ਼ੀਨ ਕਰੈ ਸਭਿ ਪਾਪ ਕਮਾਇ ਸੁ ਦੋਜ਼ਕ ਜਾਵੈਂ। ਪਾਨੀ ਸੋ ਦੇਵ[13] ਨਹੀਂ ਜਗਭੀਤਰ ਭੇਟਤਤੀਰਥ ਪ੍ਰੇਤਬੁਲਾਵੈਂ[14]।ਇੰਦ ਕਿ ਤਾਰਾ ਕਿ ਪੌਨ ਸੁਰੇਸੁਰ ਦੇਖਨਿ ਤੇ ਨਹਿੰ ਛੂਟਨਿ ਪਾਵੈਂ[15]।ਲੌਕਿਕ ਰੀਤਿ ਕੀ ਲਾਜ ਭਰੇ ਜਨ ਹੋਹਿ ਪ੍ਰਤੀਤਿ ਤੌ ਨਾਮਤਰਾਵੈ[16]॥੨੩॥ਚੌਪਈ॥ਪ੍ਰੀਤ ਪ੍ਰਤੀਤਬਿਹੀਨੇ ਲੌਕ।ਜਨਮ ਮਰਨਨਿਤ ਪ੍ਰਾਪਤਿ ਸ਼ੋਕ।ਸਿਦਕ ਨਰਿਦੈ,ਰਚਨੋ ਪਰਪੰਚ[17]।

---

[1]ਸਭ ਕੁਛ ਕਰਦੇ ਹਨ ਪਰ ਖਾਲੀ ਚਲੇ ਜਾਂਦੇ ਹਨ। [2]ਰੋਣ ਤੇ ਜੇ ਗੁਰਦੇਵ ਰੀਝ ਪੈਂਦੇ। [3]ਤਾਂ ਮਰੇ ਤੇ ਨਾਰੀਆਂ ਬਥੇਰਾ ਰੋਂਦੀਆਂ ਹਨ। [4]ਗਾਉਣ ਤੇ। [5]ਤੋਤੇ। [6]ਕਬੂਤਰ। [7]ਨ੍ਹਾਤਿਆਂ (ਜੇ ਰੀਝੇ ਤਾਂ) ਡੱਡੂ। [8](ਚੁਪ) ਮੌਨ (ਤੇ ਰੀਝਣ ਤਾਂ) ਬ੍ਰਿੱਛ (ਮੌਨ) ਹਨ। [9]ਜੇ ਫਲ ਫੁਲ ਖਾਣ ਨਾਲ ਤਾਂ ਬੰਦਰ ਬਣ ਵਿਚ ਫਲ (ਫੁਲ ਖਾਂਦਾ ਹੈ)। [10]ਗੌਣ ਵਾਲੇ। [11]ਸਿੱਖ, ਪੰਡਤ, ਤੇ ਗਾਵਨ ਹਾਰੇ ਹਾਰਕੇ ਜਾਣਗੇ। [12]ਪਿਆਰ ਤੇ ਭਰੋਸੇ ਵਿਚ ਚਿੱਤ ਰਖਦੇ ਹਨ। [13]ਪਾਣੀ ਜਿਹਾ ਦੇਵਤਾ। [14]ਭਾਵ ਆਦਮੀ ਜੀਉਂਦਿਆਂ ਤੀਰਥ ਦੇ ਪਵਿੱਤ੍ਰ ਜਲਾਂ ਵਿਚ ਇਸ਼ਨਾਨ ਕਰਦਾ ਹੈ ਪਰ ਜਦ ਮਰਦਾ ਹੈ ਤਦ ਪ੍ਰੇਤ ਪ੍ਰੇਤ ਕਹਿੰਦੇ ਹਨ। [15]ਚੰਦ੍ਰਮਾਂ ਕਿ ਤਾਰੇ ਕਿ ਪੌਣ ਕਿ ਬ੍ਰਹਸਪਤ (ਯਾ ਇੰਦਰ) ਦੇ ਦਰਸ਼ਨ ਤੇ ਹੀ ਮੁਕਤੀ ਨਹੀਂ। [16]ਲੋਕ ਰੀਤ ਦੀ ਲੱਜਾ ਨਾਲ ਭਰੇ ਹੋਏ ਹਨ ਲੋਕ ਜੇ ਭਰੋਸਾ ਹੋਵੇ ਤਾਂ ਨਾਮ (ਦਾ ਜਪਣਾ) ਤਰਾ ਦਿੰਦਾ ਹੈ। [17]ਰਿਦੇ ਵਿਚ ਸਿਦਕ ਨਹੀਂ ਤੇ ਛਲ ਰਚਿਆ ਹੈ ਨੇ।

*ਪਾ:–ਕੁਟ।

†ਪਾ:–ਸੋ ਸਾਖੀ ਦਾ ਪਾ:–ਮੂਏ ਕੇ ਰੋਵਤ ਗ਼ੁਮ ਕੀ ਨਾਰੀ।

ਦੇਖਾ ਦੇਖੀ ਹੁਇਂ ਨਰ ਸੈਚਿ[1] ॥ ੨੪ ॥ ਜੋ ਪਰਖਨੋ ਚਾਹਿਤ ਇਨ ਤਾਂਈ। ਮੌਨ ਧਾਰਿ ਲਿਹੁ ਅਗਨਿ ਲੁਕਾਈ। ਜ੍ਵਲਤੀ ਦੇਹੁ ਮ੍ਰਿਤਕ ਕੇ ਤਰੇ। ਅਪਰਨਿ ਕੋ[2] ਨਹਿਂ ਜਿਮ ਲਖਿ ਪਰੇ' ॥ ੨੫ ॥ ਬਿਸਮਨੋ ਬਚਨ ਮਾਨਿ ਅਰਦਾਸੀ।ਉਤਲਾਵਤਿ ਗਮਨਨੋ ਤਜਿ ਪਾਸੀ[3]। ਜ੍ਵਲਤੀ ਦੇਗ਼ ਬਿਖੈ ਬਡਿ ਭਾਠੀ। ਤਹਿਂ ਤੇ ਲੀਨਿਸ ਅਗਨਿ ਮੁਆਠੀ[4] ॥ ੨੬ ॥ ਆਵਤਿ ਭਾ ਤਿਹ ਥਲ ਉਤਲਾਤਾ। ਜ੍ਵਲਤ ਹਾਥ ਮਹਿਂ ਗਹਨੋ ਚੁਮਾਤਾ[5]। ਦਿਯੋ ਮ੍ਰਿਤਕ ਕੀ ਸੀਢੀ ਤਰੇ। ਜਿਮ ਗੁਰ ਕਹੀ ਤਥਾ ਹੀ ਕਰੇ ॥ ੨੭ ॥ ਅਗਨਿ ਸੋਕ ਤਨ ਜਰਿਬੇ ਲਾਗਾ। ਸਹਿ ਕਿਮ ਸਕਹਿ, ਚਹਤਿ ਤਬਿ ਭਾਗਾ। ਸਭਿ ਗਿਨਤੀ ਤਜਿ ਫਾਰਿ ਦੁਸ਼ਾਲਾ[6]। ਤਜਨੋ ਕਢਨ ਕੋ ਤੁਰਨ ਚਾਲਾ ॥੨੮॥ ਭਾਗ ਗਯੋ ਚੀਰਤਿ ਬਡ ਭੀਰ। ਨਹਿਂ ਥਿਰੁ ਭਯੋ ਕਿਸੀ ਕੋ ਤੀਰ। ਨਰ ਸੰਗਤਿ ਕੋ ਸਭਿ ਬਿਸਮਾਏ।–ਇਹ ਭਾਲਾ ਕਨਾ ਗੁਰ ਵਰਤਾਏ–॥ ੨੯ ॥ ਕਿਰਤਨੀਏ ਸਿਖ ਸ਼ਵ ਘਰ ਕੇਰੇ[7]। ਪਿਖੇ ਸ਼ੁਮਿੰਦਤਿ ਭਏ ਘਨੇਰੇ। ਲਾਜ ਸਭਿਨਿ ਕੀ ਆਂਖਨਿ ਆਈ। ਗੁਰ ਸਨਮੁਖ ਨਹਿਂ ਨਾਰ ਉਠਾਈ[8]॥੩੦॥ ਸ਼੍ਰੀ ਕਲਗੀਧਰ ਦੇਖਿ ਬਖਾਨਾ। 'ਤੁਮਰੋ ਕਿਰਤਨ ਫਲਨੋ ਮਹਾਨਾ[9]। ਸਿੱਖਹੁ ਸ਼ਬਦ ਸ ਪ੍ਰੇਮ ਉਚਾਰਨੋ। ਸਨੈ ਦੇਹ ਇਹ ਸੁਰਗ ਸਿਧਾਰਨੋ'॥੩੧॥ ਤਬਿ ਸਿੱਖਨ ਸਭਿ ਮਸਤਕ ਟੇਕੇ।'ਪਾਤਿਸ਼ਾਹੁ ਸਚ ਜਲਧ ਬਿਬੇਕੇ।ਤੁਮਰੀ ਗਤਿ ਤੁਮ ਹੀ ਪ੍ਰਭੁ ਜਾਨੋ। ਕਿਸ ਮਹਿਂ ਸ਼ਕਤਿ ਜੁ ਲੇਹਿ ਪਛਾਨੋ[10] ॥ ੩੨ ॥ ਦਯਾਸਿੰਧੁ ਤਬਿ ਸਭਿਨਿ ਸੁਨਾਯਹੁ।'ਸਿੱਖਹੁ ਜੋ ਪਰਪੰਚ ਬਨਾਯਹੁ। ਕਰਿ ਪੂਰਾ ਗਮਨਤਿ ਨਿਜ ਭਵਨੂ। ਚਰਚਾ ਕਰਤਿ–ਨ ਜਾਨਨੋ ਕਵਨੂ[11] –॥ ੩੩ ॥ ਅਪਰ ਨਰਨ ਸਮ ਹਮ ਕਹੁ ਜਾਨਤਿ। ਸਿੱਖੀ ਸਿਦਕ ਰਿਦੈ ਤੁਮ ਹਾਨਤਿ।ਯਾਂ ਤੇ ਨਹਿਂ ਪ੍ਰਾਪਤਿ ਕੱਲਯਾਨ। ਹੋਤਿ ਨਰਕ ਕੀ ਗਤੀ ਨਿਦਾਨ[12]॥੩੪॥ਹਮ ਸਿੱਖਨਿ ਕੋ ਚਹਤਿ ਉਧਾਰਨੋ । ਯਾਂਤੇ ਤੁਮਰੋ ਕਪਟ ਉਘਾਰਨੋ।ਜਾਨੋਗੇ ਅਬਿ ਅੰਤਰਜਾਮੀ। ਲਖਨੋ ਮਹਾਤਮ ਠਾਨਹੁ ਸ੍ਵਾਮੀ[13]।

[1]ਕੱਠੇ । [2]ਹੋਰਨਾਂ ਨੂੰ । [3](ਗੁਰੂ ਜੀ) ਪਾਸੋਂ । [4]ਚੁਆਤੀ । [5]ਦੁਆਤੀ । [6]ਦੁਸ਼ਾਲਾ ਜੋ ਮੁਰਦੇ ਉਤੇ ਪਾਇਆ ਹੋਇਆ ਸੀ । [7]ਮੁਰਦੇ ਦੇ ਘਰ ਦੇ ਕੀਰਤਨ ਕਰਨ ਵਾਲੇ ਸਿੱਖ । [8]ਗਿੱਚੀ ਉਚੀ ਨਾ ਕਰ ਸਕੇ। [9]ਕੀਰਤਨ ਬੜਾ ਫਲਿਆ ਹੈ । [10]ਜੋ ਪਛਾਣ ਲਵੇ । [11]ਤੁਸੀਂ ਇਹ ਚਰਚਾ ਕਰਨੀ ਸੀ ਕਿ ਸਾਡੇ ਪਖੰਡ ਨੂੰ (ਗੁਰੂ ਜੀਨੇ)ਕਿਵੇਂ ਬੀ ਨਾ ਪਛਾਣਿਆ । [12]ਅੰਤ ਨੂੰ । [13]ਸ੍ਵਾਮੀ ਮੰਨੋਗੇ ।

੩੫ ॥ ਸਿੱਖ ਸਮੀਪਨਿ ਬਿਨੈ ਸੁਨਾਈ।'ਬਖਸ਼ਹੁ ਇਨ ਕੂਰੀ ਚਤੁਰਾਈ। ਇਸ ਕ੍ਰਿਤ ਤੇ ਹੁਇ ਦੋਖ ਨ ਕੋਈ[੧] । ਭਈ ਰੋਕ, ਛਲ ਠਾਨਜੋਂ ਸੋਈ[੨]'॥ ੩੬॥ਦੋਹਰਾ॥ਸੁਨਿ ਸਿੱਖਨ ਤੇ ਸਤਿਗੁਰੂ ਕ੍ਰਿਪਾਦ੍ਰਿਸ਼ਟਿ ਅਵਿਲੋਕ। ਸਭਿਨਿ ਸੁਨਾਵਤਿ ਬਦਨ ਤੇ ਉਚਰਜੋ ਏਕ ਸ਼ਲੋਕ* ॥ ੩੭ ॥ '†ਵਿਛੁੜੇ ਕੌ ਮੇਲੈ ਗੁਰੂ ਸਭਿ ਕੌ ਬਖਸ਼ਣ ਹਾਰ । ਬਖਸ਼ਨਹਾਰਾ ਬਖਸ਼ ਲੈ ਨਾਨਕ ਪਾਰ ਉਤਾਰ†'॥੩੮॥ਚੌਪਈ॥ਭਏ ਪ੍ਰਸੰਨ ਬਾਕ ਕੋ ਕਹਜੋ।ਘਰ ਕੋ ਕਾਜ ਸਭਿਨਿ ਕਉ ਲਹਜੋ । 'ਗਵਨਹੁ ਭਵਨ ਰਟਹੁ ਸਤਿਨਾਮੂ । ਸਤਿਸੰਗਤ ਸੇਵਹੁ ਅਭਿਰਾਮੂ ॥੩੯॥ ਗੁਰ ਘਰ ਕੋ ਸਭਿ ਸਿਦਕ ਕਮਾਵਹੁ । ਹੋਲਿ[੩] ਦੁਸਹਿਰਾ ਦਰਸ਼ਨ ਆਵਹੁ' । ਸੁਨਿ ਬਖਸ਼ਨ[੪] ਕੋ ਸਭਿ ਹਰਖਾਏ।ਕਰ ਜੋਰਹਿੰ ਸਭਿ ਸੀਸ ਨਿਵਾਏ ॥ ੪੦ ॥ ਗਵਨੇ ਭਵਨ ਖੁਸ਼ੀ ਗੁਰ ਲੈ ਕੈ । ਬਹੁ ਕਲਆਣ ਆਪਣੀ ਪੈਕੈ‡ । ਜਹਿੰ ਕਹਿੰ ਸਤਿਗੁਰ ਕੋ ਜਸੁ ਫੈਲਾ । ਕਲਿ ਕੇ ਕਲਮਲ ਸਕਲ ਕਟੈਲਾ[੫] ॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸਿੱਖਨ ਕਪਟ ਕਰਨਿ' ਪ੍ਰਸੰਗ ਬਰਨਨੰ ਨਾਮ ਖਸ਼ਟ ਚੱਤ੍ਵਾਰਿੰਸਤੀ ਅੰਸੂ ॥ ੪੬ ॥

੪੭. [ਭਾਂਈ ਅਨੰਦ ਸਿੰਘ] ।

ਦੋਹਰਾ ॥ §ਮੇਲ ਮੇਖ ਸੰਕ੍ਰਾਤ[੬]ਕੋ ਚਹੁੰਦਿਸ਼ਿ ਤੇ ਸਮੁਦਾਇ।ਆਨਿ ਅਨੰਦ-

[੧]ਇਸ ਕਰਤੂਤ (ਕਰਨ) ਕਰਕੇ ਕੋਈ ਪਾਪ ਨਾ ਹੋਵੇ । [੨](ਆਪ ਵੱਲੋਂ ਜਾਵਣ ਦੀ) ਰੋਕ ਹੋਈ ਇਸ ਕਰਕੇ ਛਲ ਕੀਤਾ ਸਾਨੇ। [੩]ਹੋਲੇ ਤੇ। [੪]ਬਖਸ਼ ਜਾਣ ਦਾ (ਵਾਕ) ਸੁਣਕੇ । [੫]ਕਟਣ ਵਾਲਾ (ਜਸ) । [੬]ਵਿਸਾਖੀ ।

*ਇਕ ਲਿਖਤੀ ਨੁਸਖੇ ਵਿਚ ਇਸਤੋਂ ਅਗੇ 'ਸ਼ਲੋਕ' ਵੱਖਰਾ ਬੀ ਲਿਖਿਆ ਹੈ ।

†ਇਹ ਤੁਕਾਂ ਐਉ ਨਹੀਂ ਹਨ, ਗੁਰਬਾਣੀ ਵਿਚ ਪਾਠ ਐਉਂ ਹਨ । "ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥" ਪੁਨਾ:—"ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥'

‡ਇਹ ਕਪਟ ਦਾ ਨਮੂਨਾ ਸਾਰੀ ਸਿਖੀ ਦੇ ਸਿਦਕ ਦੀ ਦਲੀਲ ਨਹੀਂ, ਕਿਉਂਕਿ ਇਹ ਬੀ ਕਿਹਾ ਹੈ ਕਿ ਮਾਲਵੇ ਦੇ ਕੁਛਕ ਸਿੱਖਾਂ ਨੇ ਇਹ ਸ੍ਵਾਂਗ ਕੀਤਾ ਸੀ । ਸਤਿਗੁਰੂ ਜੀ ਨਿਰੇ ਭੀੜ ਭੜੱਕੇ ਨੂੰ ਵਧਾ ਲੈਣਾ ਪ੍ਰਯੋਜਨ ਨਹੀਂ ਸਨ ਸਮਝਦੇ, ਪਰ ਜੀਵਾਂ ਨੂੰ ਅੰਦਰੋਂ ਉੱਚਿਆਂ ਕਰਨ ਆਚਰਨ ਸਵਾਰਨੇ ਤੇ ਜੀਵਨ ਦੇ ਪੈਮਾਨੇ ਵਿਚ ਕਦਰਾਂ ਵਾਲੇ ਬਣਾ ਦੇਣਾ ਆਪਣੇ ਉਪਦੇਸ਼ ਦਾ ਪ੍ਰਯੋਜਨ ਰਖਦੇ ਸੀ । ਇਸ ਸਾਖੀ ਦਾ ਮਤਲਬ ਪਰਤਾਵੇ ਦਾ ਸੀ, ਸਿੱਖਾਂ ਵਿਚ ਪ੍ਰੀਤ ਪ੍ਰਤੀਤ ਬਿਨਾਂ ਨਾ ਉਹਨਾਂ ਦਾ ਆਤਮ ਉਧਾਰ ਹੋ ਸਕਦਾ ਹੈ ਨਾ ਕ਼ਾਈਚਾਰਕ, ਤੇ ਨਾ ਹੀ ਉਹ ਸਦਾਚਾਰਕ ਤੇ ਰਾਜਸੀ ਜੀਵਨ ਵਿਚ ਕੁਛ ਮੁੱਲ ਵਾਲੇ ਹੋ ਸਕਦੇ ਸੇ । ਦੇਖਾ ਦੇਖੀ ਲਈ ਤੇ ਮਤਲਬੀ ਲੋਕਾਂ ਦੀ ਭੀੜ ਭਾੜ ਦੀ ਛਾਂਟ ਪਹਿਲੇ ਸਤਿਗੁਰਾਂ ਦੇ ਵੇਲੇ ਤੋਂ ਹੁੰਦੀ ਰਹੀ ਹੈ ।

§ਏ ਸਾਖੀ ਦੀ ਇਹ ਚਉਥੀ ਸਾਖੀ ਹੈ ।

ਪੁਰਿ ਕੇ ਬਿਖੈ ਦਰਸ ਅਨੰਦ ਕੋ ਪਾਇ ॥ ੧॥ ਚੌਪਈ ॥ ਸਤਿਗੁਰ ਬਸਤ੍ਰ ਸ਼ਸਤ੍ਰ ਕੋ ਪਹਿਰੇ। ਆਨਿ ਸਿੰਘਾਸਨ ਪਰ ਤਬਿ ਠਹਿਰੇ।ਸੁਭਟ ਸਭਾਸਦ ਸਭਾ ਮਝਾਰੀ। ਥਿਰੇ ਨਮੋ ਕਰਿ ਦਰਸ ਨਿਹਾਰੀ ॥ ੨ ॥ ਸੰਗਤਿ ਆਵਹਿ ਅਰਪ ਅਕੋਰਹਿ। ਪਗ ਪੰਕਜ ਬੰਦਹਿ ਕਰ ਜੋਰਹਿ। ਸੋ ਬੈਠਹਿ ਕੋ ਖਰੋ ਨਿਹਾਰਹਿ। ਤ੍ਰਿਪਤੈਂ ਨਹੀਂ ਹਰਖ ਉਰ ਧਾਰਹਿਂ ॥੩॥ ਧਨੁਖ ਬਾਨ ਯੁਤਿ ਜਨੁ ਰਘੁਨਾਥਾ। ਲੋਕ ਔਧ ਕੇ[1] ਟੇਕਹਿਂ ਮਾਥਾ। ਮਨਹੁ ਦ੍ਵਾਰਕਾ ਮਹਿਂ ਘਨ ਸ਼ਯਾਮੂ। ਜਾਦਵ ਦੇਖਹਿਂ ਦੁਤਿ ਅਭਿਰਾਮੂ ॥ ੪ ॥ ਬਦਨ ਚੰਦ ਕੋ ਮਨਹੁ ਚਕੋਰੇ।ਇਕ ਟਕ ਨੇਤ੍ਰ ਲਗੇ ਗੁਰ ਓਰੇ। ਰਿਦੈ ਬਿਲੰਦ ਅਨੰਦਹਿ ਸੰਗਤਿ। ਚਹੁੰਦਿਸ਼ਿ ਪਿਖਹਿਂ ਬ੍ਰਿੰਦ ਕਰਿ ਪੰਗਤਿ ॥੫॥ ਇਕ ਸਿਖ ਆਇ ਸਿੱਖਣੀ ਸਹਿਤ। ਬੰਦਨ ਕਰੀ ਭਾਉ ਮਨ ਮਹਤ[2]। ਹਾਥ ਜੋਰਿ ਕਰਿ ਬਿਨੈ ਬਖਾਨੀ। 'ਸਾਚੇ ਪਾਤਿਸ਼ਾਹੁ ਸੁਖਦਾਨੀ ॥ ੬ ॥ ਇਕ ਸੁਤ ਹਮਰੋ ਦਯੋ ਸੁ ਰਾਵਰਿ। ਤਜ ਘਰਨੀ ਥਿਰਿਯੋ ਜਨੁ ਬਾਵਰ[a]। ਭਲੇ ਸਿੱਖ ਕੀ ਤਨੁਜਾ ਬਨਾਹੀ।ਹੈ ਅਬੋਲ ਸੰਗ ਬੋਲਤਿ ਨਾਂਹੀ[b] ॥੭॥ ਹਮਹਿਂ ਦੀਹ ਦੁਖ, ਬਹੁ ਸਮੁਝਾਵਹਿਂ। ਨਿਰਮੋਹੀ ਬਚ ਤਿਹ ਸੁਨ ਪਾਵਹਿਂ[c]।–ਤਜੌਂ ਦੇਸ਼ ਮੈਂ ਜਾਉਂ ਬਿਦੇਸ਼। ਧਰੌਂ ਫਕੀਰੀ ਤਜਾਗਿ ਅਸ਼ੇਸ਼–'॥੮॥ਸ਼੍ਰੀ ਮੁਖ ਕਹਯੋ 'ਅਬੈ ਸਿਖ ਜਾਵੋ। ਸੁਤ ਹਕਾਰ ਕਰਿ ਹਮ ਢਿਗ ਲਯਾਵੋ[d]। ਸੁਨਿ ਆਇਸੁ ਆਨਯੋ ਤਤਕਾਲਾ। ਕਰ ਜੋਰੇ ਥਿਰਿ ਅੱਗੁ ਕ੍ਰਿਪਾਲਾ॥੯॥ਪਿਖਿ ਸਿਖ ਸੁਤ ਕੋ ਕਹਯੋ ਗੁਸਾਈਂ। 'ਤੋਹਿ ਮਾਤ ਪਿਤ ਕਹਾਂ ਅਲਾਈ[e] ?।–ਹਮਰੋ ਸੁਤ ਜਗ ਤੇ ਹੁਇ ਨਯਾਰੋ। ਭਯੋ ਉਦਾਸ, ਦੇਖਿ ਦੁਖ ਭਾਰੋ[f]॥੧੦॥ ਯਾਂਤੇ ਹਮ ਤੁਹਿ ਬੂਝਨ ਕਰਹਿਂ। ਕਯੋਂ ਕਰਿ ਭਾ ਵਿਰਾਗ ਉਰ ਧਰਹਿਂ[g] ?।ਨਾਮ ਕੌਨ ਅਰੁ ਸਿਖ ਕਿਸ ਕੇਰਾ ? ਪਰਚਾ ਕਿਸ ਪਕਾਰ ਕੋ ਤੇਰਾ ? ॥ ੧੧॥ ਬੈਸ ਅਸ਼ਟ ਦਸ਼ ਸੰਮਤ[h] ਤੇਰੀ।ਲਖੀਅਤਿ, ਕਹੁ ਸਭਿ ਸਚ ਇਸ ਬੇਰੀ। ਭੋਗੋ ਭੋਗ ਜਿਨਹੁ ।ਬ੍ਰਿੱਧ ਹੋਏ। ਤਿਨਹੁ ਵਿਰਾਗ ਨ ਉਪਜਹਿ ਕੋਏ॥੧੨॥ ਭਾਗ ਪ੍ਰਥਮ ਕੋ ਬਡ ਲਖਿ ਪਾਯੋ। ਤੁਵ ਦਰਸ਼ਨ ਹਮ ਚਹਿ ਬੁਲਵਾਯੋ[10]। ਸੁਨਿ

---

[1](ਮਾਨੋਂ) ਅਜੁੱਧਿਆ ਦੇ ਲੋਕ। [2]ਮਨ ਦੇ ਵਡੇ ਪ੍ਰੇਮ ਨਾਲ। [a]ਬਾਵਲਾ ਹੋਇਆ ਰਹਿੰਦਾ ਹੈ। [b]ਚੁਪ ਰਹਿੰਦਾ ਹੈ (ਵਹੁਟੀ) ਨਾਲ ਬੋਲਦਾ ਨਹੀਂ। [c](ਅਗੋਂ) ਉਸਦੇ ਨਿਰਮੋਹ ਬਚਨ ਸੁਣਦੇ ਹਾਂ। [d]ਕੀ ਕਹਿੰਦੇ ਹਨ। [e]ਦੇਖਕੇ ਸਾਨੂੰ ਭਾਰੀ ਦੁਖ ਹੁੰਦਾ ਹੈ।[f](ਜੋ ਵੈਰਾਗ ਤੂੰ) ਧਾਰਨ ਕੀਤਾ ਹੈ ਕਿਵੇਂ ਤੇਨੂੰ ਲੱਗਾ ਹੈ?[g]ਅਠਾਰਾਂ ਸਾਲਾਂ ਦੀ।[10]ਤੇਰਾ ਦਰਸ਼ਨ ਕਰਨ ਲਈ ਅਸਾਂ ਚਾਹਕੇ ਸਦਾਇਆਹੈ।

ਸਿਖ ਸੁਤ ਕਰ ਜੋਰਤਿ ਪ੍ਰਾਹੁ। [੧]ਕਸੋਂ ਮੁਝ ਹਸਹੁ ਸਾਚਿ ਪਤਿਸ਼ਾਹੁ!॥੧੩॥ ਭੁਵਜਲ ਜੀਵ[੧] ਸੁ ਬਹੋ ਮਝਾਰੀ। ਤੁਮ ਦਰਸ਼ਨ ਕਰਿ ਉਤਰਹਿਂ ਪਾਰੀ। ਅਨਜਾਨ ਨ[੨],ਸਭਿ ਕੋ ਤੁਮਜਾਨੋ।ਜਾਨਿ ਬੂਝ ਕਿਮ ਬੂਝਨਿ ਠਾਨੋ॥੧੪॥ ਨਾਮ ਅਨੰਦ ਸਿੰਘ ਹੈ ਮੇਰਾ। ਸ਼੍ਰੀ ਸਤਿਗੁਰ ਕੋ ਸਿਖ ਚਿਤ ਚੇਰਾ[੩]। ਭਯੋ ਬਿਰਾਗ ਪਠਤਿ ਗੁਰਬਾਨੀ[੭]। ਇਮ ਕਹਿ ਗਾਂਧਾ ਬਹੁਰ ਬਖਾਨੀ ॥ ੧੫ ॥

ਸੋਰਠਾ॥ [੬]ਕਨਾ ਬੂਢਾ ਕਨਾ ਬਾਲ ਜਾਂ ਗੁਰ ਸ਼ਰਨੀ ਜਾਇਗਾ। ਮੁਕਤਿ ਹੋਇ ਤਤਕਾਲ ਨਾਉ ਚਢਣ ਕੀ ਰੀਤਿ ਜਸੋਂ[੭]*॥ ੧੬ ॥ ਚੌਪਈ ॥ ਸੁਨੀਐ ਪਾਤਿਸ਼ਾਹ ਸੁਖਦਾਯਹੁ ! ਮਾਤ ਪਿਤਾ ਮੁਹਿ ਪਢਨਿ ਪਠਾਯਹੁ। ਗੁਰਬਾਣੀ ਪਢਿ ਪ੍ਰੇਮ ਸੁ ਜਾਗਾ। ਭਯੋ ਪ੍ਰੇਮ ਕੰਠ ਕਰਿਬੇ ਲਾਗਾ॥੧੭॥ ਤੁਕ ਅਨੰਦ ਕੀ ਰਿਦੈ ਬਿਚਾਰੀ। ਕਹੀ ਸੀਖ ਸੋ ਉਰ ਮਹਿਂ ਧਾਰੀ। ਰਾਤ ਦਿਵਸ ਚਿਤ ਰਾਖਿ ਘਨੇਰਾ। ਤਿਸ ਤੇ ਭਾ ਉਦਾਸ ਮਨ ਮੇਰਾ ॥ ੧੮ ॥ ਤੁਕ:-

ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ ਇਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥

ਚੌਪਈ॥ਅਰਥ ਬਸਨੋ ਉਰ ਭਯੋ ਵੈਰਾਗਾ। ਜਗ ਸਭਿ ਤੁੱਛ ਦੀਸਨੇ ਲਾਗਾ। ਜਥਾ ਧੂੰਮ ਬਾਦਰ[੫] ਦਿਸ਼ਟਾਯਾ। ਸੁਪਨਾ ਜਿਮ ਬਾਜ਼ੀਗਰ ਮਾਯਾ ॥੧੯॥ ਜੋ ਸ਼ਰੀਰ ਅਬਿ ਦਿਖਯਤਿ ਸਾਰੋ।ਨਹੀਂ ਆਦਿ ਮੈਂ ਕਿਨਹੁੰ ਨਿਹਾਰੋ।ਅੰਤਸਮੈਂ ਬਿਨਸੈਂ ਇਹੁ ਸਬੈ। ਬਹੁਰੋ ਨਹਿਂ ਲਖੀਯਤਿ ਕਿਸ ਕਦੈ[੬]॥੨੦॥ ਕੋ ਇਕ ਦਿਨ ਕੋ ਧੁੰਧ ਪਸਾਰਾ[੭]। ਆਦਿ ਨ ਅੰਤ ਸੁ ਕੁਤੋ ਮਝਾਰਾ[੮]। ਨਿਸਾ ਬਾਸ[੯] ਪਾਹੁਨ ਸਮ ਆਏ।ਮੇਲਨਦੀ ਨੌਕਾ ਸਮੁਦਾਏ॥੨੧॥ਜਿਮ ਜਲ ਬਹੈਂ ਮਿਲੇ ਤ੍ਰਿਣ ਬ੍ਰਿੰਦਾ।ਬਿਛਰੇ ਮੇਲ ਨ ਬਹੁਰ ਬਨੰਦਾ[੧੦]।ਨਿਕਸਹਿ ਦੁਗਧ ਨ ਅਸ-ਥਨ ਆਵੈ[੧੧]।ਝਰਹਿ ਪੱਤ੍ਰ ਕੋ ਸ਼ਾਖ ਲਗਾਵੈ[੧੨]॥੨੨॥ਤਿਮ ਸੰਬੰਧੀ ਬਹੁਰ ਨ

---

[੧](ਅਸੀਂ) ਹਾਂ ਭਉਜਲ ਦੇ ਜੀਵ । [੨](ਆਪ) ਅਨਜਾਨ ਨਹੀਂ ਹੋ। [੩]ਚਿਤੋਂ (ਆਪ ਦਾ) ਚੇਰਾ ਹਾਂ । [੪]ਬੋੜੀ ਚੜ੍ਹਨ ਦੀ ਰੀਤ ਵਾਙੂ । [੫]ਧੂੰਏਂ ਦਾ ਬਦਲ । [੬]ਫੇਰ ਕਿਸੇ ਤਰ੍ਹਾਂ ਕਦੀ ਨਹੀਂ ਦਿੱਸਦੇ। [੭](ਵਰਤਮਾਨ ਵਿਚ ਇਹ) ਕੁਛ ਦਿਨਾਂ ਦਾ ਧੁੰਧ ਪਸਾਰਾ ਹੈ [ਧੁੰਧ ਪਸਾਰਾ=ਕੁਹੀੜ ਦੇ ਫੈਲਾਉ ਵਾਙੂ ਭਾਵ ਅਨਿਸ਼ਥਿਰ]। [੮]ਮੱਧ ਵਿਚ ਭਾਵ ਵਰਤਮਾਨ ਵਿਚ ਕਿੱਥੇ ਹੈ । [੯]ਰਾਤ ਵੱਸਣ ਹਿਤ। [੧੦]ਵਿਛੜਿਆਂ ਦਾ ਫਿਰ ਮੇਲ ਨਹੀਂ ਬਣਦਾ । [੧੧]ਨਿਕਲਿਆ ਹੋਇਆ ਦੁੱਧ ,ਫੇਰ ਥਣਾਂ ਵਿਚ ਨਹੀਂ ਜਾ ਸਕਦਾ । [੧੨]ਝੜੇ ਪੱਤਾਂ ਨੂੰ ਕੌਣ ਟਾਹਣੀ ਨਾਲ ਲਗਾ ਸਕਦਾ ਹੈ ।

*ਇਹ ਗੁਰਬਾਣੀ ਨਹੀਂ ਹੈ, ਸੋ ਸਾਖੀ ਦੇ ਕਰਤਾ ਦੀ ਰਚਨਾ ਹੈ ।

ਮੇਲ।ਪਰਾਰਬਧ ਕਰਿ ਭਏ ਸਕੇਲਾ। ਕਸੋਂ ਚਿਤ ਲਾਇ ਸੁ ਜਨਮ ਗਵਾਈਯੇ। ਜਿਸ ਕੋ ਮਿਲਿਏ ਬਹੁਰ ਨ ਪਾਈਯੇ॥੨੩॥ ਜਸੋਂ ਤਰੁ ਪਰ ਨਿਸ[1] ਪੰਛੀ ਥਾਸੇ। ਉਡਹਿੰ ਦਿਸ਼ਾ ਚਹੁੰ ਮੇਂ ਰਵਿ ਭਾਸੇ[2]। ਇੱਤਯਾਦਿਕ ਮੈਂ ਤਰਕ[3] ਬਿਚਾਰੋਂ। ਸੱਤਾਸੱਤ[4] ਭਲੇ ਨਿਰਧਾਰੋਂ॥੨੪॥ ਬੋਲਣ ਹਸਣਾ ਖਾਣਾ ਪੀਣਾ। ਬਿਸਰ ਗਏ ਉਰ ਭਾ ਸੁਧ ਹੀਣਾ[5]। ਜਗਤ ਮਨੋਰਥ ਫੁਰਹਿ ਨ ਕੋਈ। ਲੋਕਨ ਲਖਸੋ–ਕਸਰ[6] ਕੁਛ ਹੋਈ–॥ ੨੫ ॥ ਅਬਿ ਮੈਂ ਸ਼ਰਣਿ ਆਪ ਕੀ ਪਰਸੋ।ਸ਼ਬਦ ਤੁਮਾਰੇ ਇਹ ਗੁਣ ਕਰਸੋ[7]।ਸੁਨਿ ਕਰਿ ਸ਼੍ਰੀ ਮੁਖ ਤੇ ਗੁਰ ਬੋਲੇ। 'ਸੁਤ ਪਰ ਭਰਮ ਕਰਸੋ ਕਸੋਂ ਭੋਲੇ॥੨੬॥ਤਜਹੁ ਭਰਮਨਾ ਜੋ ਉਰ ਹੋਈ। ਕੂਤ ਪੂਤ ਇਸ ਰੋਗ ਨ ਕੋਈ। ਜਾਗੋ ਪ੍ਰਥਮ ਭਾਗ ਇਸ ਕੇਰੇ। ਮਿਲਿ ਤੁਮ ਗੈਲ ਨ ਪਰਹੁ ਬਡੇਰੇ[8] ॥ ੨੭ ॥ ਤੁਮ ਕੋ ਸੁਤ ਬਖਸ਼ਸੋ ਗੁਰ ਔਰ। ਬੈਠਹੁ ਨਿਸ਼ਚੈ ਕਰਿ ਨਿਜ ਠੌਰ। ਇਸ ਕੋ ਆਪੇ ਹਮ ਸਮੁਝਾਵੈ। ਚਲਹਿ ਪੰਥ ਜੋ ਤਿਸਹਿ ਚਲਾਵੈਂ[9]*॥੨੮॥ਇਸ ਤਜਿ ਜਾਹੁ ਅਪਨਿ ਘਰ ਪਾਛੇ। ਸਿਖਨੀ ਭੀ ਇਸ ਕੀ ਰਹਿ ਆਛੇ। ਆਪੇ ਹੋਇ ਕੁਟੰਬੀ ਰਹਿ ਹੈ। ਭਲੋ ਬੁਰੋ ਜਬਿ ਭੇਵ ਕੁ ਲਹਿ ਹੈ'॥੨੯॥ ਸਿੱਖ ਸਿੱਖਨੀ ਸੁਨਿ ਗੁਰ ਬੈਨ। ਹਰਖਹਿੰ ਬੰਦੇ ਗਮਨੇ ਐਨ।ਰਹਸੋ ਅਨੰਦ ਸਿੰਘ ਢਿਗ ਨਾਥ। ਬੈਠਹਿ ਨਿਕਟ ਜੋਰਿ ਜੁਗ ਹਾਥ ॥੩੦॥ †ਇਕ ਦਿਨ ਅਪਨੇ ਨਿਕਟਿ ਹਕਾਰਾ। ਸ਼੍ਰੀ ਮੁਖ ਤੇ ਗੁਰ ਮ੍ਰਿਦੁਲ ਉਚਾਰਾ। 'ਸੁਨਹੁ ਨੀਂਗਰਾ ਦੋਂ ਹਮ ਭੇਟ[10]। ਇਤ ਰੁਖ ਕਰਿ ਇੰਦ੍ਰੈਨ ਸਮੇਟ[11] ॥ ੩੧ ॥ ਬਹੁਰ ਕਰਹੁ ਜਿਮ ਉਰ ਅਭਿਲਾਖੀ। ਪ੍ਰਥਮ ਭਨਹਿੰ ਨ੍ਰਿਬ੍ਰਿਤ ਕੀ ਸਾਖੀ[12]। ਬਨ ਮਹਿੰ ਤਪਸੀ ਇਕ ਤਪ ਕਰਤਿ।ਰਿਦੈ ਸੰਤੋਖ ਪ੍ਰਾਣ ਕੋ ਧਰਤਿ॥੩੨॥ਪੁਰਿ ਢਿਗ ਰਹੈ ਕੁਟੀ ਮਹਿੰ ਬੈਸਾ। ਦੇਤਿ ਨਾਰਿ ਨਰ ਅਚਵਹਿ ਤੈਸਾ[13]। ਅਲਪ ਬਹੁਤ ਕੈ ਸ੍ਵਾਦ ਕੁ ਸ੍ਵਾਦ। ਚੂਨ ਸਾਗ ਦੁਧ ਕੈ ਦਧਿ ਆਦਿ॥੩੩॥ ਦਯੋ ਦਈ ਕੋ ਲਖਿ[14] ਸੋ ਖਾਇ।

---

[1]ਰਾਤ ਨੂੰ। [2]ਸੂਰਜ ਚੜ੍ਹੇ। [3]ਦਲੀਲਾਂ। [4]ਸੱਤ ਤੇ ਅਸੱਤ ਨੂੰ। [5]ਹਿਰਦਾ (ਇਨ੍ਹਾਂ ਪਦਾਰਥਾਂ ਦੀ) ਸੋਝੀ ਬਿਨਾਂ ਹੋ ਗਿਆ। [6]ਕਸਰ=ਕੂਤ ਪੂਤ ਦੀ ਛਾਯਾ। (ਅ) ਬਾਵਰਾ ਪਨ। [7]ਬਹੁਤਾ ਪਿੱਛੇ ਨਾ ਪਵੇ। [8]ਜਿਸ ਰਾਹ ਚੱਲੇਗਾ ਚਲਾ ਲਵਾਂਗੇ। [9]ਭਾਵ ਗੁਰੂ ਜੀ ਭੇਟ ਤੇ ਨੂੰ ਕਰਦੇ ਹਨ। (ਅ) ਤੂੰ ਸਾਨੂੰ (ਭੇਟ) ਮਿਲਿਆ ਹੈਂ ਤੇ ਤੈਨੂੰ ਅਸੀਂ ਸਿੱਖਿਆ ਦੇਂਦੇ ਹਾਂ। [10]ਇੰਦ੍ਰਿਆਂ ਨੂੰ ਸਮੇਟ ਕੇ ਇਤ (ਸਾਡੀ ਵਲ) ਰੁਖ ਕਰ। [11]ਨਿਰਵਿਰਤੀ ਦੀ ਸਾਖੀ ਕਹਿੰਦੇ ਹਾਂ:–। [12]ਭਾਵ ਜੋ ਲੋਕੀ ਦੇ ਜਾਣ ਸੋ ਖਾਵੇ। [13]ਈਸ਼ੁਰ ਦਾ ਦਿਤਾ ਜਾਣਕੇ। *ਪਾ:—ਚਹਹਿ ਪੰਥ ਜਿਸ, ਤੇ ਚਲ ਜਾਵੇ। †ਸੋ ਸਾਖੀ ਦੀ ਇੱਥੋਂ ਪੰਜਵੀਂ ਸਾਖੀ ਚਲਦੀ ਹੈ।

ਪ੍ਰਾਨ ਅਪਾਨ ਸੋਂ ਜੋਗ ਕਮਾਇ।ਦ੍ਵਾਦਸ਼ ਭੇਦ ਅਨਾਹਦਿ ਸੁਨਿਕੈ। ਸਮੁਝਿ ਸਕਲ ਇਕ ਚਿਤ ਭਾ ਗੁਨਿ ਕੈ[1]* ॥ ੩੪ ॥ ਸਪਤ ਦਿਵਸ ਬੀਤੇ ਇਕ ਬਾਰ।ਕਿਤ ਤੇ ਪਹੁੰਚਸੋ ਨਹੀਂ ਅਹਾਰ। ਸੁਣਹੁ ਨੀਂਗਰਾ! ਤਪੀ† ਬਿਚਾਰਾ। –ਮੁਝ ਪਰ ਕੋਪ ਭਯੋ ਕਰਤਾਰਾ ॥੩੫॥ ਕਰ ਪਗ ਦਿਏ ਨ ਉੱਦਮ ਧਰੇ। ਉਦਰ ਭਰਣ ਲਗਿ ਚਹੀਐ ਕਰੇ। ਪੁਰਿ ਮਹਿੰ ਫਿਰਿ ਭਿਛ ਕਰੀਅਹਿ ਕੋਇ। ਸੁਰ ਭੀ ਬੈਠ ਦੇਤਿ ਦੁਖਿ ਹੋਇ[2]–॥੩੬॥ ਖਿੰਥਾ[3] ਛਰੀ[4] ਕੁਸ਼ਾਸਨ ਮਾਲਾ।ਧਰੇ ਹਾਥ ਤੂੰਬਾ ਤਬਿ ਚਾਲਾ[5]।–ਗ੍ਰਿਹਸਤੀ ਕੇ ਬਾਣੇ ਬਿਨ ਜਾਨਾ[6]। ਨਹਿੰ ਸ਼ਭ ਜਿਸ ਤੇ ਜਾਇ ਨ ਜਾਨਾ[7] ॥੩੭॥ ਗ੍ਰਿਸਤੀ ਕਰਹਿ ਨਿਰਾਦਰ ਦੋਖ। ਲਗਹਿ ਸਾਧ ਕੋ ਪਾਪਹਿ ਪੋਖ[8]। ਭਿੱਛਿਆ ਕੋ ਦੁਇ ਸਮੈ ਨ ਜਾਨਾ। ਧਰਹਿ ਭੇਖ ਨਹਿੰ ਬਦਲਹਿ ਆਨਾ[9] ॥ ੩੮ ॥ ਜੈਸੀ ਜੈਸੀ ਜੋ ਕਿਮੁ ਦੇਇ। ਜਥਾ ਸ਼ਕਤਿ ਦੁਧ ਭਿੱਛਯਾ ਲੇਇ। ਚਿਰ ਨਹਿੰ ਠਹਿਰਹਿ ਪਰਾ ਨ ਲੇਵੈ[10]।ਤ੍ਰਿਯ ਸਿਸ ਕਰ ਛੁਵਨਿ ਨ ਕਰ ਦੇਵੈ[11] ॥੩੯॥ਜਿਸ ਕਿਸ ਕੀ ਲੈ ਕਰਿ ਨਹਿੰ ਖਾਇ।ਸਿੱਖ ਸਾਧ ਕੋ ਨਹਿੰ ਬਨਿ ਆਇ।ਭੋਜਨ ਪੱਕ ਖਾਇ ਸਭਿ ਕੇਰਾ[12]। ਤਿਸ ਕੋ ਤੋਟਾ ਪਰਹਿ ਬਡੇਰਾ[13] ॥ ੪੦ ॥ ਦੋਹਰਾ ॥ ਜਾਂਕੀ

---

[1]ਅਨਾਹਤ ਚੱਕ੍ਰ ਜੋ ੧੨ ਦਲਾਂ ਦਾ ਹੈ ਉਸ ਦਾ ਭੇਦ ਸੁਣ ਕੇ ਤੇ ਸਾਰਾ ਸਮਝ ਕੇ ਤੇ (ਗੁਣਕੇ=) ਧਿਆਨ ਜੋੜ ਕੇ ਇਕ ਚਿਤ (=ਇਕਾਗਰ) ਹੋ ਗਿਆ। [2]ਦੇਵਤੇ ਭੀ ਬੈਠਾ ਦੇਖਕੇ ਦੇਂਦੇ ਦੁਖੀ ਹੁੰਦੇ ਹਨ। [3]ਗੋਦੜੀ। [4]ਸੋਟੀ। [5]ਤੇ ਤੂੰਬਾ ਹੱਥ ਵਿਚ ਲੈਕੇ। [6]ਗ੍ਰਿਹਸਤੀ ਦੇ (ਘਰ) ਸਾਧ ਦਾ ਬਾਣੇ ਤੋਂ ਬਿਨਾ ਜਾਣਾ। [7]ਜਾਣਿਆ ਨਹੀਂ ਜਾਂਦਾ (ਕਿ ਕਉਣ ਹੈ)। [8](ਇਸ ਗਲ ਵਿਚ) ਜੋ ਗ੍ਰਿਹਸਥੀ ਨਿਰਾਦਰ ਕਰੇ ਤਾਂ ਦੋਸ਼ ਸਾਧ ਨੂੰ ਲਗੇਗਾ ਕਿਉਂਕਿ ਸਾਧ ਹੀ ਪਾਪ ਦੀ ਪਾਲਣਾ ਕਰ ਰਿਹਾ ਹੈ। [9]ਜੇ ਭੇਖ ਧਾਰੇ ਤਾਂ ਹੋਰ ਭੇਖ ਨਾ ਬਦਲੇ। [10](ਅਗਲੀ) ਪੱਕੀ ਹੋਈ ਨਾ ਲਵੇ। [11]ਇਸਤ੍ਰੀ ਤੇ ਲੜਕੇ ਦੇ ਹੱਥ ਨੂੰ ਹੱਥ ਨਾ ਛੁਹਣ ਦੇਵੇ। ਸੋ ਸਾਖੀ ਦੱਸਦੀ ਹੈ ਕਿ ਅਗਲੀ ਪੱਕੀ ਇਸ ਕਰਕੇ ਨਾ ਲਵੇ ਕਿ ਪੱਕੀ ਪਏ ਬਾਲਾਂ ਤੇ ਤ੍ਰੀਮਤਾਂ ਦੇ ਹੱਥ ਲਗਕੇ ਛੁਹ ਜਾਂਦੀ ਹੈ। [12]ਜਿਸ ਕਿਸੇ ਦਾ ਪੱਕਿਆ ਹੋਇਆ। [13](ਕਾਰਣ ਅੱਗੇ ਦੱਸਦੇ ਹਨ)।

*ਹਠ ਯੋਗ ਅਨੁਸਾਰ ਛੇ ਚੱਕ੍ਰ ਸਰੀਰ ਵਿਚ ਹਨ, ਉਹਨਾਂ ਵਿੱਚੋਂ ਇਕ ਅਨਾਹਤ ਚੱਕ੍ਰ ਹੈ ਜੋ ਹਿਰਦੇ ਵਿਚ ਹੈ ਤੇ ਇਸ ਦੇ ਦਲਾਂ ਦੀ ਸੰਖਿਆ ੧੨ ਹੈ, ਤੇ ਅਖਰ 'ਕ' ਤੋਂ 'ਠ' ਤਕ ੧੨ ਹਨ, ਅਨਾਹਤ ਚੱਕਰ ਦਾ ਟਿਕਾਣਾ ਹਿਰਦਾ ਹੈ, ਇਥੇ ਸ਼ੈਵੀ ਰੁੱਦ੍ਰ ਦਾ ਤੇ ਵੈਸ਼ਨਵ ਵਿਸ਼ਨੂੰ ਦਾ ਧਿਆਨ ਧਰਦੇ ਹਨ। ਯਥਾ–ਦੁਆਦਸ ਦਲ ਅਭ ਅੰਤਰਿ ਮੰਤ ॥ ਜਹ ਪਉੜੇ ਸ੍ਰੀ ਕਮਲਾ ਕੰਤ ॥ ਕਈ ਗਿਆਨੀ '੧੨ ਵਾਰ ਮੰਤਰ ਉਚਾਰ ਕੇ' ਇਉਂ ਭੀ ਅਰਥ ਲਾਉਂਦੇ ਹਨ।

†ਇਸ ਸਾਖੀ ਵਿਚ ਤਪੀ ਦਾ ਨਾਂ 'ਜਵਾਲਾ' ਦਿਤਾ ਹੈ।

ਰਹਤਿ ਨ ਜਾਣੀਐ ਗੁਰੂ ਮੰਤ੍ਰ ਨਹਿ ਰੀਤਿ।ਤਾਂਕੋ ਭੋਜਨ ਖਾਇਕੈ ਬਿਛਰੈ ਹਰਿ ਕੀ ਪ੍ਰੀਤਿ–। ਇਹ ਸਭਿ ਰੀਤਿ ਬਿਚਾਰਿਕੈ ਤਪਸੀ ਗਯੋ ਬਜ਼ਾਰ। ਨਗਰ ਬੀਚ ਇਕ ਸ਼ਾਹੁ ਘਰ ਬਡੋ ਜੱਗ ਕੋ ਸਾਰ॥ ੪੧॥ ਚੌਪਈ ॥ ਬਡੀ ਭੀਰ ਭਰਿ ਰਹੀ ਨਿਕੇਤ। ਪਕਰਿ ਬਿਠਾਵੈਂ ਭੋਜਨ ਦੇਤਿ। ਤਹਾਂ ਜਾਇ ਤਪਸੀ ਥਿਰ ਰਹਯੋ। ਕਿਨੈ ਬਿਠਾਇ ਨਹੀਂ ਕੁਛ ਕਹਯੋ॥੪੨॥ਪੂਣ ਸੈਤੋਖ ਧਰਯੋ ਸੁ ਬਿਚਾਰੇ। ਖਰਯੋ ਰਹਯੋ ਹੁਇ ਏਕ ਕਿਨਾਰੇ। ਨਿਸ ਜਬਿ ਭੀ ਸਭਿ ਲੋਕ ਪਯਾਨੇ। ਪਿਖਿ ਤਪਸੀ ਨਿਜ ਆਇ ਟਿਕਾਨੇ ॥੪੩॥ ਆਧੀ ਰਾਤਿ ਭਈ ਜਿਸ ਕਾਲਾ। ਦੁਇ ਦੇਵਨ ਕੇ ਦੂਤ ਕਰਾਲਾ। ਜ੍ਵਲਤ ਮਸਾਲੈਂ ਹਾਥਨਿ ਲੀਨਿ[1]। ਤਪਸੀ ਆਨਿ ਹਕਾਰਨਿ ਕੀਨ ॥ ੪੪ ॥–ਤੁਮ ਢਿਗ ਦੇਵਨਿ[2] ਹਮਹੁੰ ਪਠਾਏ।ਮਹਾਰਾਜ ਕੀ ਆਗਯਾ ਲਯਾਏ।ਉਠਿ ਕਰਿ ਹਮਰੇ ਸੰਗਿ ਸਿਧਾਰਹੁ। ਪੁਰਿ ਮਹਿਂ ਸ਼ਾਹੁ ਤਿਸੀ ਘਰ ਜਾਰਹੁ[3] ॥੪੫॥ ਜਿਸ ਘਰ ਸੰਤ ਛੁਧਤਿ ਹੀ ਆਯੋ। ਨਹਿਂ ਆਦਰ ਕੋ ਬਚ ਭੀ ਗਾਯੋ। ਸ਼ਾਹੁ ਤਿਸੀ ਨੇ ਪਾਪ ਕਮਾਏ। ਤੁਵ ਸਹਾਇ ਹਿਤ ਹਮ ਚਲਿ ਆਏ॥੪੬॥ਚਲਿ ਆਗੇ ਘਰ ਦੇਹੁ ਦਿਖਾਈ–। ਸੁਨਿ ਕਰਿ ਤਪਸੀ ਭਯੋ ਅਗੁਵਾਈ।–ਮੁਝ ਕੋ ਭੀ ਇਕ ਦੇਹੁ ਮਸਾਲ–। ਦਈ ਤਿਨਹੁੰ ਗਹਿਕੈ ਕਰ ਨਾਲ॥ ੪੭ ॥ ਦੂਤਨ ਕੋ ਤਬਿ ਲਗਯੋ ਜਲਾਵਨਿ।ਭਾਗੋ ਤਪਸੀ ਤੇ ਡਰਪਾਵਨ[4]। ਲਗਯੋ ਸੁਨਾਵਨਿ ਤਿਨ ਬੱਖਯਾਤਾ।–ਨੀਕੋ ਸ਼ਾਹੁ ਸਭਿਨ ਕੋ ਦਾਤਾ॥੪੮॥ਬਿਸ਼ਨੁ ਜਿ ਅੰਤਰਜਾਮੀ ਪੂਰਹਿ।ਤੌ ਦਾਤਾ ਦੇਤੋ ਬਿਨ ਦੇਰਹਿ। ਸਭਿ ਜਗ ਕਰਤਾ ਕਿਰਤ ਕਰਾਵਤਿ[5]। ਕਹਾਂ ਸ਼ਾਹੁ ਵਸ ਜੋ ਪ੍ਰਭੁ ਦਰਾਵਤਿ[6] ॥ ੪੯ ॥ ਹਰਿ ਸ੍ਵਾਮੀ ਕਰਤਾ ਨਿਤ ਦਾਯਾ। ਹਮ ਅਧੀਨਿ ਸਭਿ ਤਿਸ ਕੀ ਮਾਯਾ[7]। ਤੁਮ ਕੋ ਚਰਨ ਬੰਦਨਾ ਬਰਨੀ। ਐਸੀ ਫੇਰ ਨਹੀਂ ਕਬਿ ਕਰਨੀਂ–॥੫੦॥*ਸੁਨਹੁ ਨੀਂਗਰਾ!'ਗੁਰ ਕਹਿ ਤੌਨਾ। 'ਤਯਾਗੀ ਬਨਹਿਂ ਤ ਐਸਾ ਹੋਨਾ। ਪਰ ਅਵਗੁਣ ਚਿਤਵਹੁ ਨਹਿ ਕੋਈ*।ਸੁਨਿ ਕਰਿ ਨਿੰਮ੍ਰ ਦੂਤ ਦ੍ਵੈ ਹੋਈ॥੫੧॥

---

[1]ਦੇਵਤਾ ਦੇ ਦੂਤ ਦੇ ਭਿਆਨਕ ਮਿਸਾਲਾਂ ਹੱਥ ਵਿਚ ਬਲਦੀਆਂ (ਲਈ ਆਏ ਤੇ……)। [2]ਦੇਵਤਿਆਂ ਨੇ। [3]ਸਾੜਨਾ ਹੈ। [4]ਡਰ ਪਾਕੇ। [5]ਕਿਰਤ ਕਰਾਵਣ ਵਾਲਾ (ਆਪ) ਕਰਤਾਰ ਹੈ। [6]ਜੇ ਦਿਵਾਉਂਦਾ ਤਾਂ। [7]ਅਸੀਂ ਸਾਰੇ ਉਸੇ ਦੀ ਮਾਇਆ ਦੇ ਅਧੀਨ ਹਾਂ।

*ਇਹ ਵਾਕ ਸੋ ਸਾਖੀ ਵਿਚ ਜਿਵੇਂ ਵਿਚਕਾਰ ਆਏ ਹਨ ਤਿਵੇਂ ਹੀ ਕਵੀ ਜੀ ਨੇ ਗੁਰੂ ਜੀ ਦੀ ਉਕਤ ਵਿਚਕਾਰ ਹੀ ਰਖ ਦਿਤੀ ਹੈ,ਅਗੋਂ ਫੇਰ ਦੂਤਾਂ ਦੀ ਸਾਖੀਦਾ ਬਾਕੀ ਹਿੱਸਾਟੂਟ ਪੈਂਦਾਹੈ।

ਬਿਦਾ ਹੋਇ ਪਹੁੰਚੇ ਦਰਬਾਰਾ। ਮਹਾਰਾਜ ਸੰਗ ਸਕਲ ਉਚਾਰਾ।–ਪਰ-
ਚਸੋ ਸਚ ਪਰਚੇ ਵਿਚ ਸਾਚਾ[1]। ਗਯੋ ਸੰਤੋਖ ਉਬਾਚ ਨ ਜਾਚਾ[2]–॥ ੫੨॥
ਕਰਤਾ ਪੁਰਖ ਮਹਾਨ ਪ੍ਰਸੰਨੇ। ਗੁਣ ਸੰਤੋਖ ਆਦਿ ਮਨ ਮੰਨੇ। ਪਠਿ
ਬਿਬਾਨ ਕੋ ਨਿਕਟ ਬੁਲਾਯੋ। ਅਪਨਿ ਲੋਕ ਮੈਂ ਭਲੇ ਬਸਾਯੋ[3]॥ ੫੩॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਸਪਤ ਚੱਤਵਾ-
ਰਿੰਸਤੀ ਅੰਸੂ ॥ ੪੭ ॥ ੪੮. [ਭਾਈ ਅਨੰਦ ਸਿੰਘ]।

ਦੋਹਰਾ ॥ *ਸ਼੍ਰੀ ਗੁਰ ਗੋਬਿੰਦ ਸਿੰਘ ਜੀ ਦੇਤਿ ਭਲੇ ਉਪਦੇਸ਼। ਨੰਦ ਸਿੰਘ
ਸੰਗ[4]"ਨੰਦ[5]! ਸੁਨਿ ਇਹ ਮਗਲਖਿ ਦਰਵੇਸ਼॥੧॥ਚੌਪਈ॥ਬ੍ਰਿਕਤ ਹੋਨਿ ਕੀ
ਚਿਤ ਮਹਿੰ ਤੋਰੇ। ਤੌ ਇਮ ਬਨਹੁ ਨ ਕੋਇ ਬਹੋਰੇ। ਗ੍ਰਿਹਸਤ ਪੰਥ ਦੂਸਰ
ਲਖਿ ਲੀਜੈ। ਜੋ ਕਰਿਬੋ ਹੁਇ ਸਕਲ ਸੁਨੀਜੈ ॥੨॥ ਸ਼੍ਰੀ ਮੁਖਵਾਕ ॥

ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ
ਸਚੁ ਹੋ† ॥ ਭਾਣਾ ਮੰਨੇ ਹੁਕਮ ਰਜਾਇ‡[6] ॥
ਆਪੇ ਪਟੀ ਕਲਮ ਆਪ ਲਿਖਣਹਾਰਾ ਆਪ ॥ ਦੂਜਾ ਹੋਇ ਤ ਆਖੀਐ ਸਭਿ
ਘਟਿ ਰਹਿਆ ਬਿਆਪ§ ॥

ਚੌਪਈ ॥ ਸੁਨਿ ਸਿਖ ਸੁਤ[6] !' ਸਤਿਗੁਰ ਕਹਿ ਤੈਸੇ। 'ਗ੍ਰਿਹਸਤੀ ਹੋਨਿ ਤ
ਹੋਈਐ ਐਸੇ।ਸਘਨ ਛਾਵ ਤਰੁ ਬਨ ਮਹਿੰ ਅਹਾ। ਰਹਿਤ ਕਪੋਤ ਕਪੋਤੀ
ਤਹਾਂ ॥ ੩ ॥ ਬਧਿ 'ਨਿਛੀਯ' ਉਸ ਬਸੈਂ ਸੁਖਾਰੇ'। ਬਚੇ ਬਚੀ ਜਣ ਕਰਿ
ਪ੍ਰਿਤਪਾਰੇ। ਬਰਖਤਿ ਝਰੀ ਲਗੀ ਇਕ ਬਾਰੀ। ਆਯੋ ਬਧਿਕ ਲਿਯੇ ਕਰ
ਜਾਰੀ[7] ॥੪॥ ਬਿਹੰਗ ਨ ਹਤਸੋ ਨਹਿੰ ਕਿਤ ਪਾਯੋ। ਕ੍ਰਮਤਿ ਕ੍ਰਮਤਿ ਛੁਛਾ
ਤਹਿੰ ਆਯੋ।ਕੰਪਤਿ ਸ਼ੀਤ ਲਗੇ ਜਲਬਾਊ[8]।ਤਿਸ ਤਰੁ ਤਰੇ ਰਹਸੋ ਠਹਿ-
ਰਾਊ ॥ ੫॥ ਰਾਤਿ ਭਈ ਪਰ ਭੂਲਸੋ ਰਾਹੂ। ਛੁਧਿਤ ਉਦਾਸ ਤ੍ਰਾਸ ਮਨ

---

[1]ਸੱਚਾ (ਸਾਧੂ) ਸੱਚੇ ਪਰਚੇ ਵਿਚ ਪਰਚਿਆ ਹੋਇਆ ਹੈ। [2]ਸੰਤੋਖ ਧਾਰਕੇ ਗਿਆ ਸੀ ਕਹਿਕੇ ਮੰਗਿਆ ਨਹੀਂ। [3]ਨੰਦ ਸਿੰਘ ਨਾਲ (ਬੋਲੇ):–। [4]ਹੇ ਨੰਗਰਾ ! [5]ਵਾਹਿਗੁਰੂ ਦਾ ਹੁਕਮ। [6]ਹੇ ਸਿੱਖ ਦੇ ਪੁੱਤ੍ਰ ਸੁਣ। [7]ਆਲ੍ਹਣਾ ਬੰਨਕੇ ਉਸ ਵਿੱਚ ਸੁਖ ਨਾਲ ਰਹਿੰਦੇ ਸਨ। [8]ਜਾਲ ਹੱਥ ਲੈਕੇ। [9]ਭਾਫ ਹਨੇਰੀ ਤੇ ਮੀਂਹ। *ਇਹ ਸੋ ਸਾਖੀ ਦੀ ਛੇਵੀਂ ਸਾਖੀ ਹੈ। †ਵਾਰ ਸੋਰਠ ਮਃ ੨। ‡ਇਹ ਤੁਕ ਇਸ ਤਰ੍ਹਾਂ ਗੁਰਬਾਣੀ ਵਿੱਚ ਨਹੀਂ ਆਈ, ਉਂਵ 'ਭਾਣਾ ਮੰਨੇ ਸੋ ਸੁਖੁ ਪਾਏ' ਤੇ 'ਹੁਕਮਿ ਰਜਾਈ ਚਲਣਾ' ਆਦਿ ਆਏ ਹਨ। §ਇਹ ਗੁਰਬਾਣੀ ਨਹੀਂ, ਸੋ ਸਾਖੀ ਦੇ ਕਰਤਾ ਨੂੰ ਗੁਰਵਾਕ ਖੰਡਤ ਯਾਦ ਸੀ ਸੋ ਉਸਨੇ ਖੰਡਤ ਹੀ ਲਿਖ ਦਿੱਤਾ ਹੈ। ਸ਼ੁਧ ਗੁਰਬਾਣੀ ਦਾ ਵਾਕ ਐਉਂ ਹੈ:–

ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥ ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥

ਮਾਹੁ।ਠਰਯੋ ਸੁੰਨ ਹੁਇ ਬੈਠਯੋ ਮੌਨ।ਬੋਲ ਨ ਨਿਕਸਿ,ਬਿਲੋਕਯੋ ਤੌਨ[1]॥੬॥ ਹੁਤੋ ਕੁਟੰਬੀ ਕਹੈ ਕਪੋਤ[2]।–ਸੁਨਹੁ ਕਪੋਤੀ ! ਇਸ ਦੁਖ ਹੋਤਿ। ਖਗ ਗ੍ਰਿਹਸਤੀ ਹਮਰੇ, ਅਰਧੰਗੀ !। ਆਯਹੁ ਅੱਭਆਗਤ ਨਰ ਅੰਗੀ[3] ॥ ੭ ॥ ਬੈਠਯੋ ਆਇ ਨਿਕੇਤ ਹਮਾਰੇ। ਗ੍ਰਹਸਤੀ ਧਰਮ ਸੁ ਦੇਹਿ ਅਹਾਰੇ[4]। ਖਾਨ ਪਾਨ ਬਿਸਰਾਮੈ ਦੈਬੋ। ਸੁਖ ਸਭਿ ਕਰਹਿ ਅੱਤਿਥ[5] ਸੁਧ ਲੈਬੋ ॥੮ ॥ ਖਗ ਤਨ[6], ਹਾਥ ਨ ਦਏ ਬਿਧਾਤਾ। ਹੈ ਇਕ ਚੋਂਚ ਚੋਗ ਚੁਨਿ ਖਾਤਾ। ਸੁਨਿ ਸੁਖਦਾਇਨ[7] ! ਸੁਧ ਇਸ ਕੇਰੀ। ਚਹੀਐ ਲਈ ਸਕਲ ਇਸ ਬੇਰੀ ॥੯॥ ਪਹਿਲੇ ਪਾਵਕ ਦੈ ਹੈਂ ਇਸੇ। ਜਿਸ ਤੇ ਸੀਤ ਸਰੀਰਹਿ ਨਸੇ। ਉੱਦਮ ਤੇ ਲਛਮੀ ਹੁਇ ਭੌਨ। ਜਿਮ ਬਿਜਨੇ[8] ਹਾਲੇ ਹੁਇ ਪੌਨ[9]–॥ ੧੦ ॥ ਇਮ ਬੋਲਤਿ ਹੀ ਉਡ ਕਰਿ ਗਯੋ। ਗ੍ਰਾਮ ਅਗਨਿ ਧੁਖਿ ਦੇਖਤਿ ਭਯੋ। ਮੇਂਛਣ ਆਗ ਸੁਲਗਤੀ ਲੈ ਕੈ। ਲਯਾਇ ਬਧਿਕ ਕੇ ਆਗੇ ਦੈਕੈ ॥੧੧ ॥ ਸ਼ੁਸ਼ਕ ਆਲ੍ਹਣੇ ਤੇ ਤ੍ਰਿਣ[10] ਗੇਰੇ। ਬਧਿਕ ਹੇਰਿ ਜਾਰੇ ਤਿਸ ਬੇਰੇ।ਈਂਧਨ ਅਧਿਕ ਪਰਯੋ ਚੁਨ ਲਯੋ। ਬਹੁਤ ਭੜਾਂਕ[11] ਮਚਾਵਤਿ ਭਯੋ॥੧੨॥ਗਯੋ ਸੀਤ ਪਰ ਭੂਖਾ ਰਹਯੋ। ਦੇਖਿ ਕਪੋਤ ਬਾਤ ਤਬਿ ਕਹਯੋ।–ਹੇ ਘਰ ਕੀ ਸਰਦਾਰਨਿ ਸੁਨੋ। ਬਾਲ ਬਚੇ ਪਾਲਹੁ ਸੁਖਸਨੋ ॥ ੧੩ ॥ ਇਸ ਮਾਨੁ[12] ਹਿਤ ਅਲਪ ਅਹਾਰਾ। ਦੇਉਂ ਸਰੀਰ ਅਪਨਿ ਇਸ ਬਾਰਾ–। ਕਹੈ ਕਪੋਤੀ–ਧਰਮ ਸੁ ਮੇਰਾ। ਦੇਉਂ ਅਹਾਰ ਅਪਨੇ ਤਨ ਕੇਰਾ ॥ ੧੪ ॥ ਦੋਹਰਾ ॥ ਨਾਰੀ ਨਰਕ ਸਰੀਰ ਹੈ ਬਿਨਾ ਪੁਰਖ ।ਕਹ ਕਾਮ। ਸਤ ਗਤਿ ਦਾਤਾ[13]ਪੁਰਖਹੈ,ਅਵਰਨ ਦਾਤਾ ਚਾਮ[14]–॥੧੫॥ਪੁਰਖ[15]ਕਹਯੋ–ਘਰ ਤ੍ਰਿਯਾਬਿਨ ਸੂਨਾਰਹੇ ਦੁਆਰ। ਪੁਰਖ ਵਹਿਰ ਹੀ ਸੂਰਮਾ ਅੰਤਰਘਰ ਕੇ ਖ੍ਵਾਰ[16]–॥ ੧੬ ॥ ਚੌਪਈ ॥ ਸੁਨਹੁ ਨੀਂਗਰਾ।ਪਤਿ ਬਚ ਹੋਤੀ[17]।ਜ੍ਵਲਤਿ ਅਗਨਿ ਮਹਿ ਗਿਨੀ ਕਪੋਤੀ।ਬਧਕ

[1]ਉਸ ਨੂੰ ਡਿੱਠਾ (ਕਪੋਤ ਨੇ)। [2]ਸੋ ਸ਼ਾ: ਦਾ ਪਾਠ –ਤਾਂ ਕਪੋਤ ਕੁਟੰਬ ਕਪੋਤੀ ਨੂੰ ਕਹਿਣ ਲੱਗਾ। [3]ਹੇ ਅਰਧੰਗੀ (ਅਸੀਂ) ਗ੍ਰਹਸਤੀ ਪੰਛੀ ਹਾਂ, ਸਾਡੇ (ਘਰ) ਇਹ ਮਨੁੱਖ ਆਇਆ ਹੈ ਅਭਆਗਤ, ਨਰ ਅੰਗਾਂ ਵਾਲਾ, ਭਾਵ ਮਨੁੱਖ। [4]ਗ੍ਰਿਹਸਤੀ ਦਾ ਧਰਮ ਹੈ ਕਿ ਖਾਣਾ ਦੇਵੇ। [5]ਪ੍ਰਾਹੁਣੇ ਦੀ। [6](ਸਾਡਾ) ਪੰਛੀ ਸਰੀਰ ਹੈ। [7]ਹੇ ਸੁਖ ਦੇਣ ਵਾਲੀ। [8]ਪੱਖਾ। [9]ਅਖਾਉਤ ਹੈ 'ਉਦਮ ਅਗੇ ਲੱਛਮੀ ਪੱਖੇ ਅੱਗੇ ਪੌਣ।' [10]ਸੁੱਕੇ ਤੀਲੇ। [11]ਭਾਂਬੜ। [12]ਮਨੁੱਖ। [13](ਇਸਤ੍ਰੀ ਨੂੰ) ਸਦ ਗਤੀ ਦਾ ਦਾਤਾ ਪੁਰਖ ਹੈ। [14]ਰਾਮ ਹੋਰਨਾਂ ਦਾ ਦਾਤਾ ਹੈ। [15]ਭਾਵ ਕਪੋਤ ਨੇ। [16]ਮਰਦ ਬਾਹਰ ਸੂਰਮਾ ਹੈ ਘਰ ਵਿਚ ਖੁਆਰ ਹੈ, ਭਾਵ ਮਰਦ ਤ੍ਰੀਮਤ ਵਾਂਙੂ ਘਰ ਦਾ ਪ੍ਰਬੰਧ ਨਹੀਂ ਕਰ ਸਕਦਾ। [17]ਪਤੀ ਦੇ ਗੱਲਾਂ ਕਰਦਿਆਂ।

ਦੇਖਿ ਕੂਨੀ ਅਰੁ ਖਾਈ । ਤਬਹਿ ਕਪੋਤ ਬਿਚਾਰ ਉਠਾਈ ॥ ੧੭ ॥–ਨਰ ਤਨ ਤੀਨ ਸੇਰ ਲੈ ਖਾਈ । ਅਰਧ ਛੁਧਿਤ ਰਹਿਗਾ ਅਰੰਗਾਈ[੧] । ਅਧ ਭੋਜਨ ਦੇ ਭੂਖਾ ਰਾਖੈ।ਨਰਕ ਪਰਹਿ ਦਾਤਾ, ਸ਼੍ਰੁਤਿ ਭਾਖੈ[੨]*–॥ ੧੮॥ ਤਬਿ ਤਜਿ ਮੋਹ ਅਗਨਿ ਮਹਿੰ ਗਿਰਜੋ।ਹੇਰਿ ਪਾਰੇਧੀ[੩] ਕਰੁਣਾ ਭਰਜੋ ।–ਧੰਨ ਧੰਨ ਇਹ ਖਗ ਤਨ ਧਰੇ । ਮਮ ਅਹਾਰ ਹਿਤ ਦੋਨਹੁੰ ਮਰੇ॥੧੯॥ਮੈਂ ਪਾਪੀ ਬਡ ਹੋਯਹੁ ਪਾਪ[੪] । [੫]ਬਿਨਸੋ† ਤਨ ਮੋਹ ਸੁ ਤਜਿ ਆਪ । ਮੈਂ ਤਪ ਤਪੋਂ ਜਿ ਨਰ ਤਨ ਹੋਵਾ[੫]–।ਇਮ ਕਹਿ ਪ੍ਰੇਮ ਉਮਕ ਬਹੁ ਰੋਵਾ॥੨੦॥ਮਹਾਰਾਜ ਤਬਿ ਹੁਕਮ ਬਖਾਨਾ ।–ਇਹਠਾਂ ਆਨਹੁੰ–ਪਠਜੋ ਬਿਮਾਨਾ॥ਸਹਤਿ ਕੁਟੰਬ ਕਬੂਤਰ ਚਢਜੋ । ਬਧਿਕ ਚਢਾਇ ਸੰਗ ਮੁਦ ਬਢਜੋ‡ ॥੨੧ ॥ ਸੁਖ ਸਭਿ ਬਿਧਿ ਕੋ ਜਹਾਂ ਉਦਾਰਾ । ਬਸ ਕਰਿ ਭੋਗੋ ਅਨਿਕ ਪ੍ਰਕਾਰਾ॥ਸੁਨਿ ਲਰਕੋ! ਇਹ ਮਾਰਗ ਦੋਇ । ਤੋਹਿ ਸੰਗ ਹਮ ਬੂਝਤਿ ਸੋਇ ॥ ੨੨ ॥ ਤੋਹਿ ਰਿਦੈ ਕਹੁ ਕੌਨ ਪਸੰਦ । ਜਿਸ ਤੇ ਚਾਹਤਿ ਸ਼ੋਧ ਬਿਲੰਦ । ਨਤੁਰ ਖੁਆਰ ਹੋਨ ਕੇ ਜਾਨੋ । ਭੇਖ ਅਨੇਕ ਬਿਬੇਕਹਿ ਹਾਨੋ ॥ ੨੩॥ ਗ੍ਰਿਹਸਤੀ ਅਪਰ ਸਾਧ ਭੀ ਘਨੋ[੬] । ਕੋ ਪੂਰਾ ਉਤਰਹਿ ਹਿਤ ਸਨੋ । ਗੁਰ ਦਿਵਾਨ ਮਹਿੰ ਤੂੰ ਸਚ ਭਾਖਹੁ।ਕਸ਼ਾ ਮਾਨਹਿਗੋ ਕਰਨ ਭਿਲਾਖਹੁ[੭]?॥੨੪॥ ਭਗਤਿ ਜਿ ਚਹੁੰਜੁਗ

---

[੧]ਅੱਧਾ ਭੁੱਖਾ ਰਹਿਕੇ ਚੁੱਪ ਕਰ ਰਿਹਾ ਹੈ । [੨]ਉਹ ਦਾਤਾ ਨਰਕ ਪਵੇਗਾ ਇਹ ਸ਼੍ਰੁਤੀ ਕਹਿੰਦੀ ਹੈ । [੩]ਫੰਧਕ । [੪]ਮੈਂ ਪਾਪੀ (ਤੋਂ ਇਹ) ਬਡਾ ਪਾਪ ਹੋਇਆ ਹੈ । [੫](ਭਾਵੇਂ) ਤਨ ਬਿਨਸੇ,ਮੋਹ ਨੂੰ ਛੱਡਕੇ ਮੈਂ ਜੋ ਮਨੁੱਖ ਤਨ ਪਾਇਆ ਹੈ ਤਪ ਤਪਾਂਗਾ । (ਅ) ਸੋ ਬਿਨਸਨਹਾਰ ਆਪਣੇ ਤਨ ਦਾ ਮੋਹ ਤਜ ਕੇ ਮੈਂ ਤਪ ਤਪਾਂਗਾ । [੬](ਗਿਆਨ ਹੀਨ) ਗ੍ਰਿਹਸਤੀ ਤੇ ਹੋਰ ਬਥੇਰੇ ਸਾਧ । [੭]ਚਾਹਕੇ ਕੀਹ ਕਰਨਾ ਮੰਨੇਂਗਾ । *ਇਹ ਸੋ ਸਾਖੀ ਦੇ ਆਖੇਪਕਾਰ ਜੀ ਪੌਰਾਣਕ ਪ੍ਰਮਾਣ ਲਿਖ ਰਹੇ ਹਨ । ਅਸਲ ਸਾਖੀ ਵਿਚ ਸ਼੍ਰੁਤਿ ਦੇ ਉਪਦੇਸ਼ ਗੁਰੂ ਜੀ ਵਲੋਂ ਨਹੀਂ ਹੋ ਰਹੇ । ਗ੍ਰਿਹਸਤ ਧਰਮ ਦਾ ਉਪਦੇਸ਼ ਦ੍ਰਿਸ਼ਟਾਂਤ ਵਿੱਚ ਹੋ ਰਿਹਾ ਹੈ।ਗੁਰੂ ਜੀ ਦੇ ਅਸੂਲ ਬੜੇ ਖੁੱਲ੍ਹੇ ਤੇ ਉੱਚੇ ਹਨ

†ਪਾਃ–ਬਿਨਸਜੋ । ‡ਸੱਚ ਨੂੰ ਅੰਕਿਤ ਕਰਨ ਲਈ ਇਕ ਤ੍ਰੀਕਾ ਉਪਦੇਸ਼ ਦਾ ਹੈ ਜਿਸਨੂੰ ਦ੍ਰਿਸ਼ਟਾਂਤ ਯਾ ਨਿਦਰਸ਼ਨ (parable) ਆਖਦੇ ਹਨ, ਜਿਸ ਨਾਲ ਸਮਝ ਛੇਤੀ ਪੈ ਜਾਂਦੀ ਹੈ । ਵਰਣਨ ਦਾ ਤ੍ਰੀਕਾ ਸੋ ਸਾਖੀ ਵਾਲੇ ਦਾ ਹੀ ਕਵਿ ਜੀ ਨੇ ਵਰਤਿਆ ਹੈ, ਸਾਹਿਬਾਂ ਨੇ ਕੀਕੂੰ ਕਹਿਆ ਸੀ ਉਸ ਦਾ ਉਸੇ ਵੇਲੇ ਦਾ ਲਿਖਿਆ ਉਪਦੇਸ਼ ਨਹੀਂ ਮਿਲਦਾ । ਪਰ ਅਸੂਲ ਗ੍ਰਿਹਸਤ ਧਰਮ ਦਾ ਇਸ ਦ੍ਰਿਸ਼ਟਾਂਤ ਵਿਚ ਜੋ ਵਰਣਨ ਹੋਇਆ ਹੈ ਸੋ 'ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ' ਵਾਲਾ ਹੀ ਹੈ ।

ਜੰਗਤ ਮਝਾਰਾ[1]। ਸਭਿ ਕੋ ਹੈ ਕਬੀਰ ਸਰਦਾਰਾ*। ਸਿੱਧ ਗ੍ਰਿਹਸਥ ਤਿਨ ਕਰਿ ਦਿਖਰਾਯੋ।ਬੀਚ ਜੋਗ ਭੀ ਕਰਿ ਦਿਖਰਾਯੋ॥੨੫॥ ਸ਼੍ਰੀ ਮੁਖਬਾਕ।

ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥ ਹੀਰਾ ਕਿਸਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ ॥'

ਚੌਪਈ॥ ਸੁਨਿ ਕਰਿ ਨੰਦ ਸਿੰਘ ਕਰ ਜੋਰੇ।ਕਲਗ਼ੀਧਰ ਕੇ ਚਰਨ ਨਿਹੋਰੇ। ਦੀਨ ਹੋਇ ਅਨੁਸਾਰ ਬਖਾਨਯੋਂ। 'ਅਬਿ ਮੈਂ ਬਚਨ ਆਪ ਕੋ ਮਾਨਯੋਂ ॥ ੨੬ ॥ ਸਿੱਖਿ[2] ਆਪ ਕੋ ਅਬਿ ਮਨੁ ਭਾਵੈ। ਮੁਹਿ ਢਿਗ ਗ੍ਰਿਹਸਤ ਹੋਨਿ ਬਨਿ ਆਵੈ। ਮਨ ਥਿਰਕਤ ਰਹਿ ਤਊ ਘਨੇਰਾ। ਸਿਥਲ ਅੰਗ ਆਲਸ ਬਹੁਤੇਰਾ[3] ॥੨੭॥ ਬਨਿ ਆਵਹਿਗੀ ਮੁਝ ਤੇ ਜੇਤੀ। ਕਰੌਂ ਸੇਵ ਸਿੱਖਨ ਕੀ ਤੇਤੀ'। ਸੁਨਯੋਂ ਸੁਭਾਵ ਆਲਸੀ ਜਬੈ। ਬੋਲੇ ਦਯਾਸਿੰਧੁ ਹਸਿ ਤਬੈ ॥੨੮॥ 'ਗੁਰ ਹਜ਼ੂਰ ਕੀ ਟਹਿਲ ਕਰਨਾ ਕਰਿ।ਜੋਤਿਕ ਭਾਰ ਪਰੈ ਹੁਇ ਤੁਵ ਸਿਰ। ਲੈ ਹੌਂ ਬਾਂਟ ਗੁਰੂ ਕੇ ਸੋਇ। ਕਾਰਜ ਘਰ ਕੋ ਥੁਰਹਿ ਨ ਕੋਇ ॥ ੨੯ ॥ ਜਨਮ ਪੁਰਬਲੋ ਹਮਰੋ ਜਬੈ। ਅਸੁ ਕੀ[4] ਸੇਵ ਕਰਤਿ ਹੂੰ ਤਬੈ। ਮੰਡੂ ਨਾਮ ਤੋਹਿ ਤਿਸ ਕਾਲਾ। ਹਮ ਬੋਲੇ ਨਿਸ ਮਹਿੰ ਤੁਵ ਨਾਲਾ ॥ ੩੦ ॥—ਰਾਖ ਤੁਰੰਗਮ ਕੀ ਸੁਧ ਆਛੇ। ਦੀਜਹਿ ਸਕਲ ਜਥਾ ਚਿਤ ਬਾਂਛੇ[5]—। ਸੁਨਤਿ ਬਾਕ ਤੁਮ ਝੂਠ ਉਚਾਰਾ।—ਦਾਨਾ ਘਾਸ ਬਹੁਤ ਮੈਂ ਡਾਰਾ ॥ ੩੧ ॥ ਆਗੇ ਧਰਯੋ ਸੁਧਾਰਿ ਘਨੇਰਾ—। ਲਖਿ ਊਰੋ ਤੁਝ ਕੋ ਤਿਸ ਬੇਰਾ। ਹਮਰੋ ਬਚ ਨਿਕਸਯੋ ਇਮ ਤਬੈ।—ਕਹੁ ਦਰਿੱਦ੍ਰੀਆ ਘਰ ਕਿਮ ਨਿਭੈ[6] ॥੩੨॥ ਨਿਕਟ ਤੁਰੰਗ ਕੀ ਸੁਧਿ ਨਹਿੰ ਲਈ।ਪੁਨ ਦਰੋਗ਼ ਹਮਸੋਂ ਕਹਿਦਈ—। ਇਮ ਸੁਨਿ ਕਰਿ ਬੋਲਯੋ ਤੈਂ ਰੋਇ। ਕਰੀ ਪੁਕਾਰ ਦੀਨ ਸੁਰ ਹੋਇ ॥ ੩੩ ॥—ਬਿਰਦ ਗ਼ਰੀਬ ਨਿਵਾਜ ਤੁਮਾਰਾ। ਮੈਂ ਗ਼ਰੀਬ ਇਮ ਕਹਿ ਕਿਮ ਮਾਰਾ। ਪਰਯੋ

---

[1]ਜਗਤ ਵਿਖੇ ਚਹੁੰ ਜੁਗਾਂ ਵਿਚ। [2]ਸਿੱਖੀ। [3]ਮਨ ਮੇਰਾ ਤਿਆਗੀ ਰਹਿੰਦਾ ਹੈ ਜਿਸ ਤੇ ਬਹੁਤੇ ਸਿਥਲ ਹੋ ਗਏ ਹਨ ਮੇਰੇ ਅੰਗ ਤੇ ਆਲਸ ਵਧ ਗਿਆ ਹੈ। [4]ਘੋੜੇ ਦੀ। [5]ਭਾਵ ਘੋੜਿਆਂ ਨੂੰ ਮਨ ਮੰਨਿਆਂ ਘਾਹ ਦਾਣਾ ਦੇਣਾ। [6]ਘਰ ਦਾ ਕੰਮ ਕਿਵੇਂ ਨਿਭੂ।

*ਇਥੇ ਕਬੀਰ ਜੀ ਨੂੰ ਭਗਤਾਂ ਦਾ ਸਰਦਾਰ ਕਹਿ ਰਹੇ ਹਨ ਕਿਉਂਕਿ ਗੁਰ ਨਾਨਕਦੇਵ ਜੀ ਭਗਤਾਂ ਦਾ ਪੂਜਜ ਗੋਬਿੰਦ ਰੂਪ ਹਨ, ਜੈਸੇ ਭਗਤਾਂ ਦੇ ਪਦ ਕਹਿਕੇ ਪੰਚਮ ਗੁਰੂ ਜੀ ਨੇ ਫੁਰਮਾਇਆ ਹੈ 'ਰਵਿਦਾਸ ਧਿਆਏ ਪ੍ਰਭੁ ਅਨੂਪ ॥ ਗੁਰ ਨਾਨਕ ਦੇਵ ਗੋਵਿੰਦ ਰੂਪ' ॥ [ਬਸੰਃ ਮਹਲਾ ੫ ॥ ਅਸਟਪਦੀ] ਪਿਛੇ ਕਬੀਰ ਜੀ ਦਾ ਗੁਰੂ ਦਸਮੇਸ਼ ਜੀ ਦੇ ਸਿੱਖ ਹੋਣ ਦਾ ਪ੍ਰਸੰਗ ਕਹਿ ਆਏ ਹਨ, ਦੇਖੋ ਇਸੇ ਰੁਤ ਦਾ ਅੰਸੂ ੪੪।

ਰਹਨੋ ਰਾਵਰਿ ਕੀ ਸ਼ਰਨੀ। ਚਹੌਂ ਜਮਾਦਿਕ ਪੀਰਾ ਹਰਨੀ–॥ ੩੪ ॥ਇਸ ਪ੍ਰਕਾਰ ਜਬਿ ਬਿਨੈ ਸੁਨਾਈ। ਹਮਰੇ ਰਿਦੇ ਦਯਾ ਤਬਿ ਆਈ:–ਕਿਸੀ ਰੀਤਿ ਕੋ ਕਾਰਜ ਪਰੈ। ਹਮ ਸਹਾਇਤਾ ਤੇਰੀ ਕਰੈਂ–॥ ੩੫ ॥ ਕਲਜੁਗ ਪ੍ਰਥਮ ਚੌਕਰੀ ਕੇਰਾ। ਬਰਤਨੋ ਭੀਖਨ ਪਾਪ ਬਡੇਰਾ।ਰਖਿਬੋ ਹੇਤੁ ਧਰਮ ਕੋ ਜਗ ਮੈਂ। ਨਰਨਿ ਚਲਾਵਨ ਕੋ ਸ਼ੁਭ ਮਗ ਮੈਂ ॥ ੩੬ ॥ ਗੁਰੂ ਰੂਪ ਧਾਰਨੋ ਅਵਤਾਰ।ਬਰਖ ਹਜ਼ਾਰਹੁ ਤਨ ਤਪੁ ਧਾਰਿ। ਸੋ ਮੰਡੂ ਤੈਂ ਇਹ ਤਨ ਪਾਯੋ। ਨਹਿੰ ਆਲਸ ਤੇ ਜਾਇ ਕਮਾਯੋ॥੩੭॥ਅਬਿ ਤੂੰ ਰਹੀਐ ਨਿਕਟ ਹਮਾਰੇ। ਕਰੈਂ ਨਿਬਾਹਨਿ ਸਰਬ ਪ੍ਰਕਾਰੇ। ਇਸਤ੍ਰੀ ਆਨਿ[1] ਸਦਨ ਮਹਿੰ ਬਾਸਹੁ। ਕਿਸੂ ਰੀਤਿ ਤੇ ਨਹਿੰ ਮਨ ਤ੍ਰਾਸਹੁ ॥ ੩੮ ॥ ਗੁਰ ਸਹਾਇ ਇਮ ਨਿਸ਼ਚਾ ਜਿਨਕੋ। ਸਿਮਰਹਿੰ ਕਾਰਜ ਚੁਰਹਿ ਨ ਤਿਨ ਕੋ। ਹੌਵੈਂ ਮੈਂ ਸਹਾਇ ਤਿਹ ਜਾਈ। ਮੇਟਨਿ ਕਰੌਂ ਬਿਘਨ ਸਮੁਦਾਈ' ॥੩੯॥ ਸੁਨਿ ਕਰਿ ਨੰਦ-ਸਿੰਘ ਮੁਦ ਸਾਚਾ। ਗੁਰ ਪਗ ਪੰਕਜ ਪਰ ਧਰਿ ਮਾਥਾ। ਸੁਨਿ ਬ੍ਰਿਤੰਤ ਸਗਰੋ ਬਿਸਮਾਨਨੋ। ਸਭਾ ਸਪੂਰਨ ਅਚਰਜ ਮਾਨਨੋ ॥ ੪੦ ॥ ਅਲਖ ਨ ਲਖੇ ਜਾਹਿੰ ਗੁਰਦੇਵ। ਤਤਛਿਨ ਰੀਝਹਿੰ ਲਘੁ ਭੀ ਸੇਵ। ਧੰਨ ਬਿਰਦ ਸ਼੍ਰੀ ਸਤਿਗੁਰ ਕੇਰਾ ਨਰਕ ਨ ਪਰਨਿ ਦੇਤਿ ਨਿਜ ਚੇਰਾ ॥ ੪੧ ॥ ਨੰਦ ਸਿੰਘ ਤਬਿ ਲੈ ਨਿਜ ਨਾਰੀ। ਬਸਨੋ ਆਨਿ ਗੁਰ ਨਗਰ ਮਝਾਰੀ। ਕਰੀ ਜਾਇ ਜੋਤਿਕ ਸਿਖ ਸੇਵਾ।ਤੋਤਿਕ ਕਰਤਿ ਨਿਕਟ ਗੁਰਦੇਵਾ ॥੪੨॥ ਸਭਿ ਪ੍ਰਕਾਰ ਸਤਿਗੁਰੂ ਨਿਬਾਹੀ। ਸੇਵਾ ਕਰਤਿ ਰਹਨੋ ਘਰ ਮਾਂਹੀ। ਸ਼੍ਰੀ ਮੁਖ ਦਰਸਹਿੰ ਬਾਕ੍ਯਨਿ ਸੁਨੇ। ਬਡੇ ਭਾਗ ਪੂਰਬ ਕੇ ਜਿਨੇ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਸਿੱਖ ਸੁਤ' ਪ੍ਰਸੰਗ ਬਰਨਨੰ ਨਾਮ ਅਸ਼ਟ ਚਤ੍ਵਾਰਿੰਸਤੀ ਅੰਸੂ ॥ ੪੮ ॥

੪੯. [ਮਾਲਾ ਸਿੰਘ ਤੇ ਲਾਹੌਰਾ ਸਿੰਘ]।

ਦੋਹਰਾ ॥ *ਇਸ ਪ੍ਰਕਾਰ ਸ਼੍ਰੀ ਸਤਿਗੁਰੂ ਸਿੱਖਨਿ ਕਰਹਿੰ ਸੰਭਾਰ। ਭਰਿ ਭਰਿ ਪੂਰ ਲੰਘਾਵਹੀਂ ਅਤਿ ਭਵਜਲ ਤੇ ਪਾਰ ॥ ੧ ॥ ਨਿਸ਼ਾਨੀ ਛੰਦ ॥ ਬੀਤਨੋ ਮਾਸ ਵਿਸਾਖ ਸ਼ੁਭ ਚਢਿ ਕਾਨਨ[2] ਜਾਤੇ। ਤਰਵਰ ਪੁਸ਼ਪਤਿ ਨਿਰਖਤੇ[3] ਸ਼ੋਭਾ ਬਹੁ ਭਾਂਤੇ। ਬਰਨ ਬਰਨ[4] ਕੇ ਪੁਸ਼ਪ ਗੱਨ ਚਿਤ ਮੋਦ ਉਪਾਵੈਂ। ਬਿਚ ਰਹਿੰ ਕਰਤਿ ਅਖੇਰ ਕੋ ਜਿਤ ਕਿਤ ਫਿਰਿ ਆਵੈਂ ॥ ੨ ॥ ਜਹਿੰ ਕੁਨੀਤ ਦੇਖਹਿੰ ਸੁਨਹਿੰ, ਚਢਿ ਦੁਸ਼ਟ ਬਿਡਾਰੈ[5]। ਦੇਤਿ ਉਪਾਇਨ ਕੋ ਮਿਲੈ

[1]ਲਿਆਕੇ। [2]ਬਨਾਂ ਨੂੰ। [3]ਫੁੱਲਾਂ ਨਾਲ ਲਦੇ ਹੋਏ ਬ੍ਰਿੱਛ ਵੇਖਦੇ। [4]ਰੰਗਾਂ ਰੰਗਾਂ ਦੇ। [5]ਮਾਰਦੇ ਹਨ।

*ਇਹ ਸੋ ਸਾਖੀ ਦੀ ਸੱਤਵੀਂ ਸਾਖੀ ਹੈ।

ਤਿਸ ਰੱਛਨਾ ਧਾਰੈਂ। ਅਕਰਹਿ ਆਨ ਨ ਮਾਨਹੀਂ, ਹੁਇ ਆਪ ਭਰੋਸਾ[1]। ਲੂਟਹਿ ਤਿਸ ਕੋ ਖਾਲਸਾ ਜਾਨਹਿ ਜਿਸ ਦੋਸ਼ਾ[2] ॥ ੩ ॥ ਇਸੀ ਰੀਤਿ ਗ੍ਰੀਖਮ ਬਿਤੀ,ਬਰਖਾ ਰਿਤੁ ਆਈ। ਨਈ ਘਟਾ ਚਹੁੰਦਿਸ਼ਿ ਉਠੀ ਘਮੰਡੈ ਸਮੁਦਾਈ। ਧਾਰਾ ਛੋਰਤਿ ਧਰਨਿ ਪਰ ਹਰਿਆਵਲ ਹੋਈ।ਦਾਦਰ ਮੋਰਨਿ ਸ਼ੋਰ ਕਰਿ ਚਿਤ ਹਰਖੇ ਸੋਈ ॥ ੪ ॥ ਕਰਹਿੰ ਅਨੰਦ ਅਨੰਦਪੁਰਿ ਸੁਖ-ਕੰਦ ਮੁਕੰਦਾ[3]। ਭਾਦ੍ਰ ਮਾਸ ਜਲ ਬ੍ਰਿੰਦ ਭਾ ਬਿਚ ਨਦੀ ਬਹੰਦਾ। ਮੰਦਰ ਹੁਤੋ ਉਤੰਗ ਬਹੁ ਤਿਸ ਪਰ ਨਿਸ ਮਾਂਹੀ। ਹਿਤ ਸੁਪਤਨਿ ਸਤਿਗੁਰ ਚਢੇ ਗਰਮੀ ਜਹਿਂ ਨਾਂਹੀ॥੫॥ਆਇ ਬਾਯੁ ਸਭਿ ਦਰਨਿ ਤੇ ਸੀਤਲ ਸਮੁਦਾਈ। ਤਹਾਂ ਪ੍ਰਯੰਕ ਡਸਾਇ ਬਰੁ ਸੁਮਨਤਿ ਸੁਖਦਾਈ[4]। ਚੰਪਕ ਚੰਬੋਲੀ ਰੁਚਿਰ ਕਰਿ ਦੀਰਘ ਮਾਲਾ। ਲਰਕਾਈ ਦਰ ਸਭਿਨਿ ਮਹਿਂ ਮਹਿਕਾਰ ਬਿਸਾਲਾ ॥੬॥ ਅਤਰ ਅਰਗਜਾ[5] ਅਨਿਕ ਬਿਧਿ ਭੀਤਨਿ[6] ਸਭਿ ਲਾਏ। ਦੀਪਤਿ ਦੀਪਕ ਮੈਨ ਕੇ[7] ਫਾਨੂਸ ਟਿਕਾਏ। ਆਸਤਰਨ ਸੁੰਦਰ ਬਿਸਦ ਕਸਿ[8] ਰੇਸ਼ਮ ਡੋਰੇ। ਰੁੰਡੇ ਦੀਰਘ ਜ਼ਰੀ ਕੇ ਲਰਕਤਿ ਚੰਹੁ ਓਰੇ ॥ ੭ ॥ ਥਿਰੇ ਸੇਜ ਪਰ ਸਤਿਗੁਰੂ ਹਿਤ ਸੁਪਤਨ ਕੇਰੇ[9]। ਘਰ ਸਿੱਖਨ ਕੇ ਨਿਕਟ ਥੇ ਬਚ ਸੁਨੀਅਤਿ ਨੇਰੇ। ਨਾਮ ਲਹੌਰਾ ਸਿੰਘ ਇਕ ਪ੍ਰਭੁ ਸੁਤਨਿ[10] ਖਿਲਾਵਾ। ਦੂਸਰ ਮਾਲਾ ਸਿੰਘ ਕੋ ਘਰ ਨਿਕਟ ਬਨਾਵਾ ॥ ੮ ॥ ਕਰਤਿ ਹੁਤੋ ਬਿਵਹਾਰ ਕੋ ਧਨ ਲੇਨਿ ਰੁ ਦੈਨਾ। ਸਿਖ ਸ਼ਰਧਾਲੂ ਮਹਾਜਨ[11] ਲੱਜਤਿ ਬਹੁ ਨੈਨਾ[12]। ਤੋਟੇ ਬਨਜ ਗ਼ਰੀਬ ਭਾ[13],ਸ਼ੁਭ ਜਾਂਹਿ ਸੁਭਾਊ। ਕਰਜ ਲਹੌਰਾ ਸਿੰਘ ਲੇ ਨਿਜ ਕਾਰ ਚਲਾਊ॥੯॥ ਹੁਤੋ ਰਜਤਪਣ ਸਤ[14] ਲਏ ਬੀਤਨੋ ਚਿਰਕਾਲਾ। ਦਿਏ ਨ ਬਹੁਰ ਹਟਾਇ ਕਰਿ[15] ਹਠਿ ਧਾਰਿ ਬਿਸਾਲਾ। ਮਾਲਾਸਿੰਘ ਮੰਗਤ ਰਹੈ ਨਿਰਧਨ ਹੁਇ ਚਾਹੇ। ਦੇਤਿ ਲਹੌਰਾ.

[1](ਜੋ) ਆਕੜਦੇ ਹਨ ਤੇ ਆਨ ਨਹੀਂ ਮੰਨਦੇ ਤੇ ਆਪਣੇ (ਧਨ ਬਲ ਦਾ) ਭਰੋਸਾ ਰੱਖਦੇ ਹਨ। [2]ਜਿਸ ਵਿਚ ਦੋਸ਼ ਦੇਖਦਾ ਹੈ ਖਾਲਸਾ (ਤੇ ਜਿੱਥੇ ਕੁਨੀਤ ਹੁੰਦੀ ਹੈ ਜੋ ਪਹਿਲੀ ਤੁਕ ਵਿਚ ਕਹਿਆ ਹੈ)। [3]ਭਾਵ ਗੁਰੂ ਜੀ। [4]ਸੁਹਣੇ ਸੁਖਦਾਈ ਫੁੱਲਾਂ ਨਾਲ ਵਿਛਾਇਆ ਹੋਇਆ। [5]ਚੰਦਨ, ਕਸਤੂਰੀ, ਕਪੂਰ, ਕੇਸਰ, ਆਦਿ ਅੱਠ ਸੁਗੰਧੀਆਂ ਦੇ ਮੇਲ ਤੋਂ ਬਣਿਆਂ ਲੇਪ, [ਸੰਸ:, ਅਗਰੁ=ਚੰਦਨ]। [6]ਕੰਧਾਂ (ਉਪਰ)। [7]ਮੋਮ ਦੇ ਦੀਵੇ ਭਾਵ ਮੋਮ ਬੱਤੀਆਂ। [8]ਕੱਸੇ ਹੋਏ। [9]ਸੌਣ ਦੇ ਲਈ। [10]ਸਾਹਿਬਜ਼ਾਦਿਆਂ ਦਾ। [11]ਮਹਾਜਨ ਸੀ ਭਾਵ ਰੁਪੈ ਲੇਣ ਦੇਣ ਦਾ ਬਪਾਰੀ। [12]ਅੱਖਾਂ ਵਿਚ ਹਯਾ ਵਾਲਾ ਸੀ। [13]ਵਣਜ ਦੇ ਘਾਟੇ ਨਾਲ ਗਰੀਬ ਹੋ ਗਿਆ। [14]ਸੋ। [15]ਮੋੜਕੇ ਨਾ ਦਿੱਤੇ।

ਸਿੰਘ ਨਹਿੰ ਟਾਰੇ ਟਰਿ ਜਾਹੈਂ[1] ॥ ੧੦ ॥ ਗੁਜਰ ਤੈਗ ਤਿਸ ਕੀ ਭਈ ਸਿਖਣੀ ਸਮੁਝਾਯੋ।[2]ਕਸੋਂ ਨ ਲੇਤਿ ਸ਼ਤ ਰਜਤਪਣ ਘਰਿ ਦਾਰਿਦ[3]ਆਯੋ। ਅਸਨ ਬਸਨ ਚਾਲਹਿ ਕਠਨ, ਹੁਇ ਕਹੁ ਕਠੋਰਾ। ਕਸੋਂ ਨ ਦੇਤਿ ਹਮਰੋ ਦਰਬ ਕਸੋਂ ਠਾਨਹਿ ਜ਼ੋਰਾ ॥ ੧੧ ॥ ਖ਼ਾਤਰ ਮਹਿੰ ਆਨਤਿ ਨਹੀਂ[4] ਕਰਿ ਆਲਾ ਟੋਲਾ। ਅਬਿ ਨਿਸ ਮਹਿੰ ਤਿਸ ਕੋ ਸਦਨ ਰਾਖਨਹੁ ਤਜਿ ਓਲਾ[5]।ਤ੍ਰਿਯ ਤੇ ਮਾਲਾ ਸਿੰਘ ਸੁਨਿ ਤਿਹ ਸਦਨ ਸਿਧਾਰਾ।ਮਿਲਸੋ ਲਹੌਰਾ ਸਿੰਘ ਕੋ 'ਦਿਹੁ ਦਰਬ' ਉਚਾਰਾ ॥ ੧੨ ॥ 'ਟਾਰਤਿ ਹੌਂ ਨਿਤ ਕੂਰ ਕਹਿ ਅਬਿ ਲੇ ਕਰਿ ਜਾਵੌਂ। ਬਨਸੋਂ ਢੀਠ ਕਿਸੁ ਹੇਤ ਕਰਿ ਮੈਂ ਚਲਿ ਕਰਿ ਆਵੌਂ[6]।ਇੱਤਯਾਦਿਕ ਝਗਰਾ ਕਿਯੋ ਊਚੇ ਬਚ ਸੰਗ।ਹਸਸੋ ਲਹੌਰਾ ਸਿੰਘ ਤਬਿ ਤੁਕ ਭਨੀ ਉਤੰਗ ॥ ੧੩ ॥ ਦੋਹਰਾ ॥ 'ਸਿੱਖ ਸਿੱਖ ਦਾ ਖਾਇ ਕਰਿ ਚਿੰਤਾ ਕਰੀਅਹਿ ਦੂਰ'। ਕਹਸੋ ਦੁਖਾਵਨਿ ਹੇਤ ਇਮ ਜਿਸ ਤੇ ਰਿਸ ਹੁਇ ਕੂਰ ॥ ੧੪ ॥ ਬਹੁਰ ਕਹੀ ਤੁਕ ਦੂਸਰੀ ਊਚੋ ਬਾਕ ਸੁਨਾਇ।'ਜੈਸਾ ਜਿਸ ਕਾ ਲੇਖ ਹੈ ਤੈਸੀ ਬਿਧਿ ਬਣਿ ਆਇ*'॥੧੫॥ ਮਾਲਾ ਸਿੰਘ ਸੁਨਿਕੈ ਰਿਸਸੋ 'ਧਨ ਲੈ ਗਯਾਨ ਸੁਨਾਇ[7]'।ਭਨਸੋ ਦੋਹਰਾ ´ਤਲ ਨ ਕਰਿ[8] ਧਰਮ ਰੀਤਿ ਇਸ ਭਾਇ ॥ ੧੬ ॥ ਦਰਗਹਿ ਹੋਨ ਸਜਾਈਆਂ ਝੂਠੇ ਅਮਲ ਜਿਨਾਹਿ[9]।ਜਮ ਮਾਰਾਂ ਗਹਿ ਮਾਰੀਅਹਿ[10]†ਰੋਇ ਰੋਇ ਪਛੁਤਾਇ‡'॥੧੭॥ ਨਿਸ਼ਾਨੀ ਛੰਦ ॥ ਸੁਨਸੋਂ ਲਹੌਰਾਸਿੰਘ ਇਮ ਪੁਨ ਬਾਕ ਕਹੰਦਾ।'ਲੇਖਾ ਕੋਇ ਨ ਪੁੱਛਸੀ ਜਾਂ ਗੁਰ ਬਖਸ਼ੰਦਾ§'।ਸੁਨੀ ਤੁਕਾਂ ਸਭਿ ਸਤਿਗੁਰੂ ਮੰਦਿਰਪਰ ਨੇਰੇ। ਰਿਦੈ ਬਿਚਾਰਿਓ–ਸਿਖ ਸੇਵਕ ਮੇਰੇ ॥੧੮॥ ਧਨ ਲੈ ਧੱਕਾ

[1]ਟਾਲਿਆਂ ਨਾਲ ਟਾਲ ਦੇਵੇ। [2]ਕੰਗਾਲਤਾ। [3]ਦਿਲ ਵਿਚ ਕੁਛ ਲਿਆਉਂਦਾ ਹੀ ਨਹੀਂ। [4]ਆਉਂਦਾ ਰਹਿੰਦਾ ਹਾਂ। [5]ਧਨ ਲੈਕੇ ਗਿਆਨ ਸੁਣਾਉਂਦਾ ਹੈਂ ਤੂੰ। [6]ਤੂੰ ਧੱਕਾ ਨਾ ਕਰ। [7]ਜਿਨ੍ਹਾਂ ਦੇ ਹਨ। [8]ਜਮ ਫੜਕੇ ਜਦ ਮਾਰਾਂ ਮਾਰਦਾ ਹੈ।

*ਇਕ ਲਿਖਤੀ ਨੁਸਖੇ ਵਿਚ ਪਾਠਾਂਤਰ ਇਹ ਹੈ:–'ਖਾਣਾ ਪੀਣਾ ਹਸਣਾ ਗੁਰੂ ਦੀਆ ਭੁਗਤਾਇ', ਇਸ ਤੋਂ ਅਗੇ ਇਹ ਪਾਠ ਹੈ:–'ਬੋਰ ਤੀਸਰੀ ਫੇਰ ਤੁਕ ਹੋਰਤ ਹਸਤ ਸੁਨਾਇ। ਜੈਸਾ ਜਿਸ ਕਾ ਲੇਖ ਹੈ ਤੈਸੀ ਬਿਧਿ ਬਣਿ ਆਇ।' †ਪਾ:–ਜਮੂਆ ਆਗੈ ਮਾਰਿ ਹੈ। ਪੁਨਾ:–ਜਮੂਆ ਮਾਰਹਿ ਮਾਰੀਅਹਿ। ‡ਸੋ ਸਾਖੀ ਦਾ ਪਾਠ ਹੈ:–ਜਮੂਆ ਮਾਂਗੋ ਮਾਰੀਐ ਰੋਇ ਰੋਇ ਪਛੋਤਾਇ। ਇਹ ਤੁਕਾਂ ਗੁਰਬਾਣੀ ਵਿਚ ਨਹੀਂ ਹਨ।

§ਇਹ ਗੁਰਵਾਕ ਹੈ:–'ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ'॥ [ਮਾਰੂ ਵਾ: ਭ: ਮ: ੫।

ਕਰਿ ਰਹਨੋ ਰਿਣ ਨਾਂਹਿ ਨ ਦੇਤਾ।ਦਿਯੋ ਭਾਰ ਇਨ ਗੁਰੂ ਪਰ, ਧਰਿ ਲੋਭ ਅਚੇਤਾ। ਕਰਿ ਕੈ ਖੋਟੈ ਅਮਲ ਕੋ ਤੁਕ ਪੜ੍ਹੀ ਸੁਨਾਈ। ਹਮ ਕੋ ਭਾਰ ਨ ਹੋਇ ਕਿਮ–ਮਨ ਮਹਿੰ ਠਹਿਰਾਈ ॥ ੧੯ ॥ ਦੋਹਰਾ ॥ ਸਹਜਿ ਸੁਭਾਇਕ ਆਪ ਹੀ ਸਤਿਗੁਰ ਕਹਨੋ ਸੁਨਾਇ। ਉੱਤਰ ਦੇ ਤੁਕ ਪ੍ਰਥਮ ਕੋ ਜਥਾ ਜੋਗ ਤਿਸ ਭਾਇ ॥ ੨੦ ॥ 'ਖਾਵੈ ਖਰਚੁ* ਨ ਦੋਹ ਕਰਿ ਰਹੀਐ ਬੰਦ ਹਜੂਰ[1]। ਸਮਝ ਕਰਹੁ ਨਿਜ ਕ੍ਰਿਆ ਸਭਿ ਜਿਸ ਤੇ ਧਰਮ ਨ ਦੂਰ' ॥ ੨੧ ॥ ਪੁਨ ਉਤਰ ਤੁਕ ਦੂਸਰੀ ਊਚੇ ਭਨੀ ਸੁਨਾਇ। 'ਜੈਸੇ ਕਰਮ ਕਰਤਾ ਕਰੈ[2] ਤੈਸਾ ਗੁਰ ਭੁਗਤਾਇ ॥ ੨੨ ॥

ਮਃ ੧ ॥

ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥'

ਚੌਪਈ। ਊਚੇ ਮੰਦਰ ਪਰ ਗੁਨਖਾਨੀ। ਉੱਤਰ ਕੀ ਤੁਕ ਤਬਹਿ ਬਖਾਨੀ। ਤਬਹਿ ਲਹੌਰਾ ਸਿੰਘ ਦਬ ਗਯੋ। ਲਖਿ ਨਿਜ ਕੂਰੋ ਕਹਤਿ ਨ ਭਯੋ ॥ ੨੩ਮਾਲਾ ਸਿੰਘ ਕੋ ਮ੍ਰਿਦੁਲ ਉਚਾਰੇ। 'ਦੈ ਹੈਂ ਧਨ ਪੁਨ ਆਉ ਸਕਾਰੇ। ਹਸਤ ਹੁਤੋ, ਨਹਿ ਕੀਜੈ ਰੋਸ। ਛਿਮਾ ਧਰਹੁ, ਸਿਮਰਹੁ ਨਹਿੰ ਦੋਸ਼'॥੨੪॥ ਇਮ ਕਹਿ ਨਿਜ ਨਿਜ ਘਰ ਸੁਪਤਾਏ। ਸਰਬ ਜਾਮਨੀ ਜਬਹਿ ਬਿਤਾਏ। ਉਠਿ ਕਲਗੀਧਰ ਸ਼ੌਚ ਸ਼ਨਾਨੋ।ਪਹਿਰੇ ਬਸਤ੍ਰ ਦਿਪਤਿ ਦੁਤਿਵਾਨੋ ॥੨੫॥ ਸਭਾ ਮਝਾਰ ਬਿਰਾਜੇ ਜਾਈ। ਮਿਲੇ ਸਭਾਸਦ ਜੇ ਸਮੁਦਾਈ। ਉਠਨੋ ਲਹੌਰਾ ਸਿੰਘ ਸ਼ਕਾਰੇ। ਮਾਲਾ ਸਿੰਘ ਕੋ ਨਿਕਟਿ ਹਕਾਰੇ ॥ ੨੬॥ ਗਿਨਨੋਂ ਰਜਤਪਣ ਸਤ ਦੇ ਦੀਨਾ। ਕਰਜ ਉਤਾਰ ਹਰਖ ਤਿਸ ਕੀਨਾ। ਪੁਨ ਕਰਿ ਸੋਚ ਸ਼ਨਾਨ ਸੁਧਾਰਾ। ਜਹਿੰ ਕਲਗ਼ੀਧਰ ਕੋ ਦਰਬਾਰਾ ॥੨੭॥ ਜੋਰੇ ਹਾਥ ਧਰੇ ਪਦ ਮਾਥਾ। ਨਿਸ ਬ੍ਰਿਤਾਂਤ ਚਿਤਵਤ ਚਿਤ ਸਾਥਾ। ਹਿਤ ਬਖਸ਼ਾਵਨ ਦੋਸ਼ ਮਹਾਨਾ। ਹੋਇ ਦੀਨ ਮਨ ਤਬਹਿ ਬਖਾਨਾ ॥੨੮॥ ਛੰਦ ॥ 'ਗੁਰ ਤੇ ਵਿਛੜਿਆ ਸਿਖ ਲੋਭੀ ਕਾਮ ਕਹੁ[3]। ਬਖਸ਼ੈ ਗੁਰ ਬਖਸ਼ਿੰਦ ਮੇਲੈ ਛਾਡਿ ਰੁਹੁ[4]। ਔਗਣਹਾਰੇ[5] ਨੀਚ, ਚਲੈਂ ਨਹਿੰ ਸਾਚ ਮਗ। ਲੰਪਟ ਭਏ ਕੁਟੰਬ ਨ ਮਿੱਚਨਾ ਲਖਨੋ ਜਗ'॥੨੯॥ਦੋਹਰਾ॥ਹਸਿ ਕਰਿ ਸ਼੍ਰੀ ਮੁਖਤੇ ਕਹਨੋ 'ਨਹਿੰ

[1]ਦੋਹ ਕਰਕੇ ਖਾਵੇ ਖਰਚੇ ਨਾ ਤੇ (ਹੱਥ) ਬੰਨ੍ਹਕੇ ਗੁਰਾਂ ਦੇ ਹਜ਼ੂਰ ਰਹੇ। [2]ਕਰਮ ਕਰਨ ਵਾਲਾ ਮਨੁੱਖ ਜੈਸਾ ਕਰਮ ਕਰੇ। [3]ਕਾਮਨਾ ਅਧੀਨ ਲੋਭੀ ਹੋਕੇ। [4]ਕੋਪ ਛੋੜਕੇ ਗੁਰੂ ਮੇਲ ਲਵੇ। [5](ਅਸੀਂ) ਔਗਣਹਾਰੇ ਹਾਂ। *ਪਾ:–ਖੁਆਇ।

ਧਰੀਐ ਬਿੱਪ੍ਰੀਤ । ਗੁਰ ਕੀ ਏ ਆਗਯਾ ਸਹੀ[1] ਬੇਦ ਧਰਮ ਕੀ ਰੀਤਿ[2] ॥ ੩੦॥ਕਾਮ ਕ੍ਰੋਧ ਮਦ ਲੋਭ ਤੇ ਕਰਹੁ ਨਹੀਂ ਅਪਰਾਧ। ਰਿਦਾ ਸਰਲ ਬਿਨ ਕਪਟ ਤੇ ਪੰਥ ਚਲਹਿ ਇਹ ਸਾਧ[3] ॥ ੩੧ ॥ ਨਿਕਟ ਬਿਠਾਯਹੁ ਆਪਨੇ ਸਿੱਖਯਾ ਦੈਬੇ ਹੇਤੁ । ਸੁਨਤਿ ਸਭਾ ਮਹਿੰ ਸਿੱਖ ਸਭਿ ਸ਼ੋਭਤਿ ਸੁਮਤਿ ਸਮੇਤ ॥ ੩੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁੱਤੇ 'ਸਿੱਖ ਤੇ ਕਰਜ ਦਿਵਾਵਨਿ' ਪ੍ਰਸੰਗ ਬਰਨਨੰ ਨਾਮ ਏਕ ਊਨ ਪੰਚਾਸਤੀ ਅੰਸੂ ॥ ੪੯ ॥

੫੦. [ਮੁਕਤਿ ਨਾਮਾ]।

ਦੋਹਰਾ॥*ਬਹੁਰ ਸਭਾ ਮਹਿੰ ਸਤਿਗੁਰੂ ਸੁਮਤਿ ਸਭਿਨਿ ਕੌ ਦੈਨ । ਤਮਾਗਨ ਕੁਮਤਿ ਬਿਕਾਰ ਕੌ ਸ਼੍ਰੀ ਮੁਖ ਉਚਰੇ ਬੈਨ ॥੧॥ਚੌਪਈ॥ 'ਸੁਨਿ ਗੁਰ ਸਿੱਖਹੁ ਸ਼ੁਭ ਉਪਦੇਸ਼ੂ । ਧਰਹਿ ਕਮਾਵੈ ਤਜੈ ਕਲੇਸ਼ੂ । ਲਖਹੁ ਮੁਕਤਨਾਮਾ ਇਸ ਨਾਮੂ । ਜਿਸ ਕੇ ਕਰਤਿ ਲਹੈ ਗੁਰਧਾਮ[a] ॥ ੨ ॥ ਸਿੱਖ ਹੋਇ ਕਿਸ ਕਰਜ ਨ ਲੇਵੈ । ਜੋ ਕਰਿ ਲੇਯ ਭਾਵ ਕਰਿ ਦੇਵੈ । ਸੁਨੈ ਨ ਝੂਠ, ਨ ਮੁਖ ਤੇ ਕਹੈ । ਸੰਗ ਝੂਠ ਕੇ ਪ੍ਰੀਤਿ ਨ ਗਹੈ ॥੩ ॥ ਸਤਿਸੰਗੀ ਹੁਇ ਸਾਚ ਕਮਾਵੈ । ਸੰਗਿ ਸਾਚ ਕੈ ਪ੍ਰੀਤਿ ਵਧਾਵੈ । ਸਚ ਉਰ ਧਰਹਿ ਮਿਜਾਦਾ ਸਾਚੀ । ਛਲ ਬਿਨ ਹੋਵੈ ਸਾਚ ਉਬਾਚੀ[b] ॥ ੪ ॥ ਸਚਿ ਕੇ ਸੰਗ ਜੀਵਕਾ ਜੋਈ । ਤਿਸ ਕੌ ਕਰਹਿ, ਦੰਭ ਬਿਨੁ ਹੋਈ । ਕੁਛਕ ਬਿਚਾਰ ਦੁਹਨ ਮਹਿੰ[4] ਅਹੈ । ਸੂਖਮ ਭੇਦ ਸੁਮਤਿ ਕੌ ਲਹੈ[c] ॥੫॥ ਕਹੇ ਸਾਚ ਕਿਸਿ ਹੋਵੈ ਘਾਤ।ਇਸ ਤੇ ਆਦਿ ਬਿਚਾਰਹੁ† ਬਾਤ । ਤਹਾਂ ਸਾਚ ਨਹਿੰ ਅੰਗੀਕਾਰੈ । ਬਨਿ ਉਪਕਾਰੀ ਕਾਰ ਸੁਧਾਰੈ ॥ ੬ ॥ ਇਸ ਪਰ ਇਕ ਗਾਥਾ ਸੁਨਿ ਕਾਨੇ । ਦਿਜ ਬੈਠਨੋ ਕਿਤ ਜਾਪ ਬਖਾਨੇ । ਭਾਗੀ ਧੇਨੁ ਕਸਾਈ ਕਰ ਤੇ । ਖੋਜਤਿ ਆਇ ਸੁ ਬੂਝਨ ਕਰਿਤੇ॥੭॥ਹਾਥ ਸਾਥ ਦਿਜ ਸ਼ਾਰਤ ਕਰੀ।ਗਹੀ ਜਾਇ ਪਾਪੀ ਦੁਖ ਭਰੀ। ਇੱਤਯਾਦਿਕ ਸਚ ਤਜਹੁ ਬਿਚਾਰੇ[d] । ਪਰ ਹਿਤ ਕੀਜੈ ਕੂਰ ਉਚਾਰੇ‡ ॥

[1]ਨਿਸ਼ਚੇ ਹੈ। [2]ਧਰਮ ਦੇ ਸ਼ਾਸਤ੍ਰਾਂ ਤੇ ਧਰਮ ਦੀ ਇਹ ਮਿਜਾਦਾ ਹੈ। [3]ਗੁਰਪੁਰੀ ਨੂੰ ਪ੍ਰਾਪਤ ਹੁੰਦਾ ਹੈ। [a]ਸੱਚਕਹਿਣ ਵਾਲਾ। [4]ਭਾਵ ਸੱਚ ਝੂਠ ਬੋਲਣ ਵਿੱਚ। [b]ਬੁੱਧੀਵਾਨ ਸੂਖਮ ਭੇਦ ਨੂੰ ਜਾਣ ਲਵੇ। [c]ਵਿਚਾਰਕੇ। *ਇਹ ਸੋ ਸਾਖੀ ਦੀ ਅੱਠਵੀਂ ਸਾਖੀ ਹੈ।

†ਪਾ:—ਬਿਗਾ ਰਹਿ। ‡ਅਵਿਹਤ ਸੱਚ ਤੇ ਵਿਹਤ ਝੂਠ ਦਾ ਇਹ ਵੇਰਵਾ ਸੋ ਸਾਖੀ ਵਿਚ ਨਹੀਂ ਹੈ, ਜਿੱਥੋਂ ਦੀ ਕਿ ਇਹ ਅੱਠਵੀਂ ਸਾਖੀ ਹੈ। ਇਹ ਵੇਰਵਾ ਜੋ ਕਵਿ ਜੀ ਨੇ ਦਿੱਤਾ ਹੈ ਬੜਾ ਸੰਖੇਪ ਹੈ ਤੇ ਉਨ੍ਹਾਂ ਦੇ ਹਿਰਦੇ ਦੇ ਭਾਵ ਨੂੰ, ਜੋ ਕਿਸੇ ਹੋਰ ਉਚੇ ਵਲਵਲਿਆਂ ਦਾ ਲਖਾਯਕ ਸੀ, ਪ੍ਰਗਟ ਨਹੀਂ ਕਰ ਰਿਹਾ, ਆਮ ਬ੍ਰਿਤੀਆਂ ਇਸਤੋਂ ਗ਼ਲਤ ਅਰਥ ਸਮਝ ਕੇ ਕੁਰਾਹੇ ਪੈ

[ਬਾਕੀ ਟੁਕ ਏਥੇ ਅਗਲੇ ਪੰਨੇ ਦੇ ਹੇਠ।]

੮ ॥ ਅਪਰ ਜਿਤਿਕ ਜਗ ਕੋ ਬਿਵਹਾਰੇ। ਸਚਿ ਕੋ ਸਹਿਤ ਕਰਹੁ ਹਿਤ ਧਾਰੇ।ਸਿੱਖ ਹੋਇ ਕਿਸ ਜੂਠ ਨ ਖਾਵੈ। ਸਿੱਖ ਹੋਇ ਧਨ ਪ੍ਰੇਮ ਨ ਲਾਵੈ॥੯॥ ਸਿੱਖ ਪ੍ਰਸਾਦਿ ਬਾਂਟ ਕਰਿ ਖਾਇ। ਨੰਗੇ ਕੇਸ ਨ ਕਰਿ ਚਿਰ ਲਾਇ[1]। ਮੈਥਨ ਸੁਪਤਨਿ,ਅਚਵਨ ਆਦਿ।ਨੰਗੇਕੇਸ ਨ ਲੇ ਕੁਛ ਸ੍ਵਾਦ॥੧੦।ਪਠਿ ਜਪ ਜਾਪੁ ਨਾਮੁ ਗੁਰ ਲੇਇ। 'ਤਵਪ੍ਰਸਾਦਿ'ਕਹਿ ਕਰਿ ਅਚਵੇਇ। ਨਗਨ ਨਾਇਕਾ[2] ਨਾਂਹਿ ਨਿਹਾਰੈ। ਤ੍ਰਿਯ ਕੋ ਸਿਮਰਨ ਉਰ ਨਹਿੰ ਧਾਰੈ* ॥੧੧॥ ਦੋਹਰਾ॥ ਖਰ ਪਰ ਧਨ[3] ਕੋ ਛੁਏ ਨਹਿੰ, ਨੀਚ ਜਾਤਿ ਤੇ ਦੂਰ† । ਕੁਠਿਆ ਮਾਸ ਨ ਖਾਈਏ, ਪਾਲਿਓ ਖਾਇ ਨ ਸੂਰ‡ ॥ ੧੨ ॥ ਚੌਪਈ ॥ ਮਲ ਕੋ ਤਜਹਿ ਸੌਚ ਪੁਨ ਧਾਰਹਿ[4]।ਲੇ ਮ੍ਰਿਤਕਾ ਕਰ ਚਰਨ ਪਖਾਰਹਿ। ਜਲ ਕੋ ਲੇਹੁ[5]ਮੂਤ੍ਰ ਕੇ ਪਾਛੇ। ਜਾਮ ਜਾਮਨੀ ਮੱਜਹਿ ਆਛੇ ॥ ੧੩ ॥ ਸੀਤਲ ਜਲ ਕੋ ਅੰਗੀਕਾਰੈ[6]। ਜੋ ਨਹਿੰ ਸ਼ਕਤਿ[7] ਤਪਤ ਕਰਿ ਬਾਰੈ[8]। ਬਿਨ ਇਸ਼ਨਾਨ ਨ ਦਿਵਸੁ ਬਿਤਾਵੈ। ਬਿਨ ਇਸ਼ਨਾਨ ਨ ਭੋਜਨ ਖਾਵੈ ॥੧੪॥ ਮਹਾਂ ਦੋਸ਼ ਬਿਨ ਮੱਜਨ ਖਾਇ[9]।ਸੁਚ ਕੋ ਰਾਖੈ ਸਦਾ ਬਨਾਇ।ਪ੍ਰਜਾ ਸਕਲ ਚਹੁੰ ਬਰਨਨਿ ਸਹਿਤ।ਇਨ ਤੇ ਰਾਖੈ ਨਯਾਰੀ ਰਹਿਤ ॥ ੧੫ ॥ ਸਭਿ ਕੋ ਸੰਗ ਰਖੈ ਬਿਵਹਾਰੈ। ਨਿਸ਼ਚਾ ਨੇਮ ਇਨਹੁੰ ਤੇ ਨਯਾਰੈ[10]।ਜਗਤ ਜੂਠ[11] ਤੇ ਰਹੀਐ

---

[1]ਚਿਰ ਤਕ ਨੰਗਾ ਸਿਰ ਕਰਕੇ ਨਾ ਬੈਠੇ। [2]ਨਗਨ ਇਸਤ੍ਰੀ। [3]ਸੋ ਸਾਖੀ ਦਾ ਪਾਠ ਹੈ:—ਧਨ ਪਰ ਖਰ=ਪ੍ਰਾਏ ਧਨ ਤੇ ਪ੍ਰਾਏ ਮਾਲ ਨੂੰ । ਖਰ (=ਖੋਤੇ) ਤੋਂ ਉਪਲਖਤ ਭਾਵ ਮਾਲ ਡੰਗਰ ਦਾ ਹੈ। (ਅ) ਖੋਤੇ ਨੂੰ ਤੇ ਪ੍ਰਾਏ ਧਨ ਨੂੰ ਛੋਹੇ ਨਾਂ। [4]ਮੈਲ ਤਿਆਗਣ ਮਗਰੋਂ ਸੌਚ ਭਾਵ ਕੁਰਲਾ ਤੇ ਪੰਜ ਸ਼ਨਾਨਾ ਕਰੇ। [5]ਭਾਵ ਹੱਥ ਧੋਵੇ। [6](ਸ਼ਨਾਨ ਵਾਸਤੇ) ਵਰਤੇ। [7]ਕਮਜ਼ੋਰ ਹੋਵੇ ਤਾਂ। [8]ਗਰਮ ਜਲ ਕਰ ਲਏ। [9]ਕਿਉਂਕਿ ਮੁਸਾਮ (ਰੋਮ ਕੂਪ) ਬੰਦ ਹੋਕੇ ਇਨਸਾਨ ਬੀਮਾਰ ਹੋ ਜਾਂਦਾ ਹੈ। [10]ਸਿਖ ਆਪਣਾ ਨਿਸ਼ਚਾ ਤੇ ਨੇਮ ਧਰਮ ਚਾਰ ਵਰਣਾਂ ਤੋਂ ਵੱਖਰਾ ਰੱਖੇ। [11]ਝੂਠਾ।

*ਸਿਮਰਨ ਕੇਵਲ ਗੁਰੂ ਪਰਮੇਸ਼ਰ ਦਾ ਚਾਹੀਦਾ ਹੈ। ਜੋ ਰਿਦੇ ਨੂੰ ਵਿਕਾਰਾਂ ਤੋਂ ਸਾਫ਼ ਕਰਦਾ ਹੈ। ਇਸਤ੍ਰੀ ਸਿਮਰਨ ਸੁਰਤ ਵਿਚ ਕਾਮ ਭਰਦਾ ਹੈ।

†ਇਹ ਬ੍ਰਹਮਨੀ ਖਿਆਲ ਹੈ। ਗੁਰੂ ਘਰ ਵਿਚ ਜ਼ਾਤ ਦਾ ਗਰਬ ਮਨ੍ਹੈ ਹੈ।

‡ਪਾਲਤੂ ਸੂਰ ਬੜੇ ਰੰਦੇ ਪਦਾਰਥ ਖਾਕੇ ਪਲਦਾ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਸਾਂਦੀਆਂ ਹਨ। ਕਵਿ ਜੀ ਦਾ ਆਸ਼ਾ ਇਹ ਨਹੀਂ ਹੈ ਜੋ ਅਰਥ ਕਿ ਆਪਣੇ ਅੱਖਰੀ ਅਰਥ ਵਿਚ ਦੱਸ ਰਹੇ ਹਨ। ਉਹਨਾਂ ਦਾ ਆਸ਼ਾ ਪਰਉਪਕਾਰ ਤੇ ਪ੍ਰੇਮ ਦੇ ਤਅੱਲਕਾਂ ਦੀ ਇਕ ਅੰਗ ਵਿਚ ਵਿਸ਼ੇਸ਼ਤਾ ਦੱਸਣ ਦਾ ਹੈ ਤੇ ਸੁਕੇ ਸੱਚ ਦੇ ਅਹੰਕਾਰ ਵਿਚ ਜੋ ਪਾਪ ਹੋ ਜਾਂਦੇ ਹਨ ਉਹਨਾਂ ਤੋਂ ਮੈਕੇਚ ਸਿਖਾਲਣ ਦਾ ਹੈ। ਇਹ ਪ੍ਰਸੰਗ ਪਿੱਛੇ ਰਾਸ ੨ ਅੰਸੂ ੧੭ ਵਿਚ ਆ ਚੁਕਾ ਹੈ।

ਦੂਰ। ਪਹਿਰੈ ਨਹੀਂ ਕਸੁੰਭਾ ਰੂਰ[1] ॥ ੧੬ ॥ ਦਿਨ ਮਹਿ ਸੁਰਮਾ ਨੈਨ ਨ ਪਾਵੈ। ਕਛ ਬਿਨ ਨਗਨ ਨਹੀਂ ਸੁਪਤਾਵੈ। ਕਛ ਬਿਹੀਨ ਚਿਰਕਾਲ ਨ ਰਹੈ। ਇਕ ਭਜਿ ਦੂਤੀ ਤੁਰਤ ਹੀ ਗਹੈ ॥ ੧੭ ॥ ਸਿਮਰਨਿ ਸੱਤਿਨਾਮ ਕੋ ਧਰੈ।ਸੁਪਤਨ ਸਮੈ ਸੋਹਿਲਾ ਰਰੈ[2]।ਬਿਘਨ ਅਨੇਕਨਿ ਕੋ ਹੁਇ ਨਾਸ਼*। ਸਦਾ ਧਰੈ ਸਤਿਗੁਰ ਕੀ ਆਸ ॥ ੧੮ ॥ ਦੋਹਰਾ ॥ ਗੁਰ ਕੀ ਪਾਹੁਲ ਸਿੱਖ ਲੈ ਰਹਿਤ ਕਮਾਵੈ ਗ੍ਰੰਥ[3]। ਜਿਸ ਬੇੜੇ ਚੜ੍ਹਿ ਸੋਵਿ ਸੋ[4] ਭੁਰਮੈ ਅਪਰ ਨ ਪੰਥ ॥ ੧੯ ॥ ਅਸਨ ਅਚਹਿ ਗੁਰ ਸਿੱਖ ਕੋ[5] ਕੈਨਜਾ ਦੇ ਸਿਖ ਸੋਧਿ[6]। ਅਨਰਿਣ ਹਿਤ ਕਰਿ, ਬੇਦ ਬਿਧਿ ਹੋਵੈ ਰਿਦੈ ਪ੍ਰਬੋਧ[7]॥੨੦॥ ਚੌਪਈ॥ ਸੁਤ ਬਰਜਹਿ ਨਹਿ ਥਿਰਹਿ ਕੁਸੰਗਤਿ।ਤਿਮ ਤ੍ਰਿਯ ਕੋ ਰਖ ਬਰਜ ਕੁਪੰਗਤਿ[8]। ਗੁਰੁ ਮੰਤ੍ਰ ਕੋ ਨਿਸਦਿਨ ਰਰੈ। ਨਿਤ ਉਠਿ ਘਰ ਕੇ ਕਾਰਜ ਕਰੈ ॥ ੨੧॥ ਧਨ ਪੂਜਾ ਪਰ ਨਹਿ ਲਲਚਾਇ। ਨਿਤ ਕੜ੍ਹਾਹ ਰੰਚਕ ਲਗਿ ਖਾਇ। ਸੀਤਪ੍ਰਸਾਦਿ† ਗੁਰਨਿ ਕੋ ਲੇਇ। ਜੋ ਅਰਦਾਸੀ ਬੰਟਤਿ ਦੇਇ[9]॥੨੨॥ਜੋ ਪ੍ਰਸਾਦਿ ਕੋ ਬੰਟਨ ਕਰੈ[10]।ਸਭਿ ਕੋ ਸਮ ਹੀ ਦੇ ਹਿਤ ਧਰੈ। ਕਰੈ ਈਰਖਾ ਲੋਭ ਵਧਾਵੈ। ਸੋ ਪ੍ਰਸਾਦਿ ਤਨ ਰੋਗ ਉਠਾਵੈ॥ ੨੩॥ ਦਾਰਿਦ ਦੋਖ ਸੋ ਹੋਇ। ਪੁਨ ਸਿਖ ਅਸਨ ਜੁ ਭੁਗਤਹਿ[11] ਕੋਇ। ਉਠੈ ਨ ਛੋਡਹਿ ਥਿਰ ਜਿਸੁ ਥਾਇੰ[12]।ਜੇ ਤਜਿਉਠਹਿ ਬਹੁਰ ਨਹਿ ਖਾਇ॥੨੪॥ਤੁਰਕ ਤੁਰਕਨੀ

[1]ਕਸੁੰਭਾ ਰੰਗ (ਜੋ) ਗਰਮ (ਹੁੰਦਾ ਹੈ) [ਸੰਸਃ, ਰੂਰ=ਗਰਮ] ਸੋ ਸਾਖੀ ਦਾ ਪਾਠ ਹੈ:—ਪਹਿਰੇ ਰੰਗ ਨ ਰਾਂਡ। [2]ਉਚਾਰੇ। [3]ਸ਼੍ਰੀ ਗੁਰ ਗ੍ਰੰਥ ਸਾਹਿਬ ਜੀ ਵਿਚ ਆਈ ਰਹਿਤ:—ਨਾਮ ਜਪਣਾ ਤੇ ਸਤਿਸੰਗ ਕਰਣਾ, ਵਿਕਾਰ ਤਜਣੇ ਇੱਤਯਾਦਿ। [4]ਉਸੇ ਬੇੜੇ ਨੂੰ ਸੋਵੇ। [5]ਭੋਜਨ ਗੁਰ ਸਿੱਖ ਦਾ ਖਾਵੇ। [6]ਵਿਚਾਰ ਕੇ (ਕਿ ਸਿੱਖ ਗੁਰ ਸਿੱਖੀ ਵਿਚ ਪੱਕਾ ਹੈ!)। [7]ਅਰਿਣੀ ਰਹਿਣ ਵਿਚ ਹਿਤ ਕਰੇ, ਧਰਮ ਗ੍ਰੰਥਾਂ ਦੀ ਮਿਰਯਾਦਾ ਮੁਜਬ ਰਿਦੇ ਵਿਚ ਗਿਆਨ ਹੋਵੇ। ਆਖੇਪਕਾਰ ਮੱਲੋਮਲੀ ਵੇਦ ਆਦਿ ਆਪਣੇ ਮਤ ਦੇ ਪਦ ਪਾਈ ਜਾਂਦਾ ਹੈ। ਇਸ ਤੋਂ ਮੁਰਾਦ ਧਰਮ ਪੁਸਤਕ ਲੈਣੀ ਹੀ ਠੀਕ ਹੈ। [8]ਖੋਟੀ ਪੰਗਤ ਤੋਂ। [9]ਜੋ (ਪ੍ਰਸ਼ਾਦਿ) ਅਰਦਾਸੀਆ ਬਾਂਟੇ ਮੁਜਬ ਦੇਵੇ। [10](ਤੇ ਜੋ) ਪ੍ਰਸ਼ਾਦਿ ਵੰਡਦਾ ਹੈ। [11](ਜਦੋਂ ਰੋਟੀ) ਖਾਂਦਾ ਹੋਵੇ। [12]ਜਿਸ ਥਾਂ ਬੈਠਕੇ (ਖਾਂਦਾ ਹੋਵੇ) ਛੱਡ ਕੇ ਉਠੇ ਨਾ।

*ਸੌਣ ਵੇਲੇ ਚਿਤ ਦੇਕੇ ਪੜ੍ਹੀ ਬਾਣੀ ਦਾ ਅਸਰ ਚਿੱਤ ਤੇ ਦੇਰ ਤੱਕ ਨੀਂਦ ਵਿਚ ਰਹਿੰਦਾ ਹੈ।

†ਸੋ ਸਾਖੀ ਵਿਚ ਇਸ ਪਦ ਦੀ ਥਾਵੇਂ ਪਾਠ ਹੈ 'ਗੁਰੂ ਭੁਗਤ ਹੀ ਖਾਈਏ' ਮੁਰਾਦ ਹੈ ਗੁਰੂ ਜੀ ਨੂੰ ਭੋਗ ਲੱਗਣ ਦੇ ਮਗਰੋਂ। ਗੁਰੂ ਜੀ ਨੂੰ ਉਸ ਵੇਲੇ ਭੋਗ ਲੱਗਦਾ ਹੈ ਜਿਸ ਵੇਲੇ ਅਰਦਾਸਾ ਹੋ ਜਾਂਦਾ ਹੈ। ਅੱਗੇ ਪਾਠ ਹੈ 'ਜੋ ਅਰਦਾਸੀ ਦੇਇ' ਭਾਵ ਇਹ ਕਿ ਵੰਡੇ ਸਿਰ ਜਿਤਨਾ ਬਾਂਟਾ ਅਰਦਾਸੀਆ ਸਿੱਖ ਦੇਵੇ।

ਤੇ ਬਚ ਰਹੈ। ਗੁਰ ਕੇ ਸਿਖ ਪਰ ਤੁਰਕ ਨ ਕਹੈ। ਚਾਰਹੁ ਬਰਨ ਬਨਹਿ ਗੁਰ ਭਾਈ। ਸਾਦਰ ਭੋਜਨ ਖਾਇ ਖਵਾਈ॥ ੨੫॥ ਭੇਖਨ ਕੀ ਬਾਨੀ ਕੋ ਤਜੈ[1]। ਖਾਇ ਨ ਅਸਨ ਸੀਤਲਾ ਸਜੈ[2]। ਤੁਰਕ ਸੁ ਜਾਨਹਿ ਰੋਗ ਸਮਾਨੇ। ਅਚਹਿ ਨ ਕਲਮਾ ਅਸਨ ਬਖਾਨੇ[3]॥ ੨੬॥ ਖੰਚਕ ਬਿਪਰ ਦਰਬ ਮੁਸ ਲੇਯ[4]। ਭੇਖੀ ਸਿੱਖ ਭੁਲਾਵੈ ਜੇਯ[5]। ਖੰਡਨ ਨਾਰੀ[6] ਸੰਤਤਿ ਹੀਨ*। ਦੈ ਬਿਸਵਾਸ ਘਾਤ ਜਿਨ ਕੀਨਿ[7]॥ ੨੭॥ ਇਨ ਕੋ ਤਮਾਗਤਿ ਬਿਲਮ ਨ ਲਾਵੈ। ਤਜਹਿ ਕੁਸੰਗੀ ਸੰਗ ਜਿ ਪਾਵੈ[8]। ਪਾਵਨ ਤਨ ਪਾਵਨ ਕਰਿ ਥਾਨ। ਘ੍ਰਿਤ ਮੈਦਾ ਲੇ ਖੰਡ ਸਮਾਨ[9]॥ ੨੮॥ ਕਰਹਿ ਕੜਾਹ ਜਪੁ ਪਾਠ ਸੁ ਠਾਨੈ।ਗੁਰਪ੍ਰਸਾਦਿ ਅਰਦਾਸ ਬਖਾਨੈ[10]।ਹਾਥਜੋਰਿਠਾਂਢੋਹੁਇਕਰੈ। ਕੱਛ ਅਰੁ ਪਾਗ ਸ਼ਸਤ੍ਰ ਤਨ ਧਰੈ ॥੨੯॥ ਦੋਹਰਾ॥ ਜਿਸ ਕਾਰਜ ਗੁਰ ਭਾਵ ਹਿਤ[11] ਹੋਹਿ ਭਾਵਨੀ ਪੂਰ। ਇਹਾਂ ਸਿਦਕ ਸਾਬਤ ਭਯੋ ਆਗੇ ਸੁਖ ਭਰਪੂਰ ॥੩੦॥ ਚੌਪਈ॥ ਸਿਖ ਕੋ ਆਧਾ ਨਾਮ ਨ ਲੇਯ। ਲੇਯ ਜੁ ਜਮ ਕੋ ਵਸ ਹੁਇ ਤੇਯ। ਬਿਨਾ ਬਸਾਹ ਬਿਨ ਪਠੇ ਅਨੰਦ। ਪਰ ਤ੍ਰਿਯ ਰਮਹਿ ਨ ਹੋਤੁ ਅਨੰਦ[12] ॥੩੧॥ ਨਹਿੰ ਸੁਪਤਹਿ ਸਿਖ ਸੰਝ ਸਵੇਰੇ†। ਅਸੁੱਚ ਜੂਠ ਕੇ ਜਾਇ ਨ ਨੇਰੇ। ਰਖਹਿ ਨ ਕੇਸ ਖੁਲੇ, ਕਰਿ ਜੂੜਾ[13]।ਦੇ ਦਸਵੰਧ ਗੁਰੂ ਕੋ ਰੂੜਾ ॥ ੩੨ ॥ ਕਰਹਿ ਦੰਤਧਾਵਨ[14] ਜਲ ਸਾਥਾ। ਪਠਿ ਗੁਰਬਾਨੀ ਟੇਕਹਿ ਮਾਥਾ। ਨਾਨਕ ਦਾਦਕ ਤਜਿ ਦੁਇ ਗੋਤ‡। ਸਾਕ ਗੁਰੂ ਸਿੱਖਨਿ ਸੰਗ ਹੋਤਿ ॥੩੩॥ ਇਸ ਪ੍ਰਕਾਰ ਗੁਰਮੁਖ ਕੇ ਲੱਛਨ। ਗੁਰ ਮਹਿੰ ਨਿਸ਼ਚਾ

[1]ਭਾਵ ਹੋਰ ਭੇਖਾਂ ਨੇ ਜਿਸ ਭੋਜਨ ਤੇ ਆਪਣੀਕਲਾਮ ਪੜ੍ਹੀ ਹੈ।(ਅ)ਹੋਰ ਭੇਖਾਂ ਦੀ ਬਾਣੀ ਤਿਆਗੇ ਭਾਵ ਗੁਰਬਾਣੀ ਕਲਿਆਨ ਵਾਸਤੇਪੜ੍ਹੇ ਹੋਰ ਭੇਖਾਂ ਦੀਆਂ ਬਾਣੀਆਂਨੂੰ ਇਸਦੀ ਤੁੱਲਤਾ ਨਾ ਦੇਵੇ। [2]ਨਾ ਸੀਤਲਾ ਪੂਜੇ ਨਾ ਇਸਦਾ ਪ੍ਰਸ਼ਾਦ ਖਾਵੇ। ਸੋ ਸਾਖੀ ਦਾ ਪਾਠ ਹੈ:—ਤਜੈ ਸੀਤਲਾ ਭੋਗ। [3]ਕਲਮਾ ਜਿਸ ਭੋਜਨ ਤੇ ਕਿਹਾ ਹੋਵੇ ਉਹ ਨ ਖਾਵੇ। [4]ਠੱਗ ਬ੍ਰਾਹਮਣ ਧਨ ਨੂੰ ਹਰ ਲੈਣ ਵਾਲਾ। [5]ਜਿਹੜਾ ਭੇਖੀ ਸਿੱਖ ਜੋ (ਲੋਕਾਂ ਨੂੰ) ਭੁੱਲ ਦੇ ਰਸਤੇ ਪਾਵੇ। [6]ਵਿਭਚਾਰਨ, ਜਿਸ ਨੇ ਪਤਿਬ੍ਰਤ ਧਰਮ ਖੰਡ ਦਿਤਾ ਹੈ। [7]ਵਿਸਾਹ ਦੇਕੇ ਜਿਸ ਘਾਤ ਕੀਤਾ ਹੋਵੇ। [8]ਜੇ ਇਨ੍ਹਾਂ ਕੁਸੰਗੀਆਂ ਦਾ ਕਿਤੇ ਸੰਗ ਹੋ ਜਾਵੇ ਤਾਂ ਤਜੇ। [9]ਸੋ ਸਾਖੀ ਵਿਚ ਕੇਵਲ 'ਤ੍ਰਿਭਾਵਲੀ ਕੜਾਹ' ਕਰੇ ਹੀ ਲਿਖਿਆ ਹੈ ਵੇਰਵਾ ਨਹੀਂ ਦਿਤਾ। 'ਮੈਦਾ' ਖਾਲਸਾ ਜੀ ਆਟੇ ਨੂੰ ਬੀ ਕਹਿੰਦੇ ਹਨ। [10]ਗੁਰੂ ਦੇ ਪ੍ਰਸ਼ਾਦਿ ਦੀ ਅਰਦਾਸ ਉਚਾਰੇ। [11]ਜਿਸ ਕਾਰਜ ਲਈ ਗੁਰਾਂ ਵਿਚ ਪ੍ਰੇਮ ਕਰਦਾ ਹੈ। [12](ਸੰਸਾਰਕ) ਆਨੰਦ ਵਾਸਤੇ। [13]ਜੂੜਾ ਕਰਕੇ (ਰੱਖੇ)। [14]ਦਾਤਨ। *ਇਹ ਪਦ 'ਸੰਤਤ ਹੀਨ' ਸੋ ਸਾਖੀ ਵਿਚ ਨਹੀਂ ਹੈ। †ਕਿਉਂਕਿ ਆਲਸ ਪੈਂਦਾ ਹੈ। ‡ਦਾਦੇ ਨਾਨੇ ਦੀ ਉਲਾਦ ਆਪੋ ਵਿਚ ਵਿਆਹ ਕਰੇ ਤਾਂ ਕਈ ਖਾਨਦਾਨੀ ਰੋਗ ਵਧ ਜਾਂਦੇ ਹਨ। ਵੈਦ ਲੋਕ ਮਨ੍ਹੇ ਕਰਦੇ ਹਨ।

ਧਰਹਿ ਬਿਚੱਛਨ। ਮਰੈ ਸਿਖ ਤੇ ਕਰੈ ਕੜਾਹ। ਤਿਸ ਕੁਟੰਬ ਰੁਦਨਹਿ ਬਹੁ ਨਾਂਹ ॥ ੩੪ ॥ ਭਜਹਿ ਸ਼ੋਕ ਸਭਿ ਅਨੰਦ ਬਢਾਇ। ਨਹਿੰ ਪੀਟਹਿੰ ਤ੍ਰਿਯਾ ਮਿਲਿ ਸਮੁਦਾਇ। ਪਢਹਿੰ ਸ਼ਬਦ ਕਿਰਤਨ ਕੋ ਕਰੈਂ। ਸੁਨਹਿੰ ਬੈਠ ਬੈਰਾਗ ਸੁ ਧਰੈਂ॥੩੫॥ਪੁੰਜ ਸੰਤ*ਦਿਜ ਸਿੱਖ ਹਕਾਰੈ[1]।ਜਥਾ ਸ਼ਕਤਿ ਕਰਿ-ਵਾਇ ਅਹਾਰੈ। ਦਰਬ ਬਸਤ੍ਰ ਦੇ ਭੇਟਨਿ ਤਾਂਹੀ। ਰੀਤਿ ਬੇਦ ਕੀ ਤਜਾਗੈਂ ਨਾਂਹੀ† ॥ ੩੬ ॥ ਕ੍ਰਿਆ ਸਮੇਤ ਸਿੱਖ ਕੋ ਸਾਰੈ†। ਕੇਸ ਛਾਪ ਗੁਰ ਸਿਰ ਨ ਉਤਾਰੈ। ਪਾਹੁਲੀਆ ਸਿਖ ਰਖੈ ਅਦਾਬਿ[2]। ਰਖਹਿ ਨ ਬੇਮੁਖ[3] ਹ੍ਵੈ ਸੁ ਖਰਾਬ ॥ ੩੭ ॥ ਸਹੈ ਸਾਸਨਾ ਜਮ ਕੀ ਭਾਰੀ। ਪਰਹਿ ਨਰਕ ਮਹਿੰ ਹ੍ਵੈ ਨ ਉਬਾਰੀ। ਛਾਪ ਗੁਰੂ ਕੀ ਗੁਰ ਮਮ ਜਾਨੈ[4]।ਗੁਰ ਸਮ ਅਦਬ ਕੇਸ ਕੋ ਠਾਨੈ ॥ ੩੮ ॥ ਜੋ ਉਤਰਾਹਿ[5] ਤਾਂਹਿ ਤਜਿ ਦੇਨਾ। ਸਾਕ ਤਜਹਿ[6] ਕਰ ਪਾਨ ਨ ਲੇਨਾ[7]। ਖਾਨ ਪਾਨ ਜੋ ਦੇਵੈ ਤਾਂਹਿ।ਪਾਪ ਭਾਗ ਸੋ ਭੀ ਕੁਛ ਪਾਹਿ॥੩੯ ॥ ਤੁਰਕ ਮੀਤ ਕਰੀਐ ਨ ਵਿਸਾਹੁ[8]। ਪਢਹਿ ਪਾਰਸੀ[9]ਬੇਮੁਖ ਵਾਹੁ। ਮਰਨ

[1]ਸ੍ਰੇਸ਼ਟ ਸੰਤ ਤੇ ਦ੍ਵਿਜਨਮ ਸਿੱਖ ਭਾਵ ਅੰਮ੍ਰਿਤਧਾਰੀ ਸਿੱਖ। ਸਿੱਖ ਅੰਮ੍ਰਿਤ ਛਕ ਕੇ ਦ੍ਵਿਜ ਹੁੰਦਾ ਹੈ ਯਥਾ–'ਸਤਿਗੁਰ ਕੈ ਜਨਮੈ ਗਵਨੁ ਮਿਟਾਇਆ'। ਪਰ ਸੋ ਸਾਖੀ ਦੀ ਤੁਕ ਹੈ:–'ਸੰਤ ਸੰਬੁਹ ਬਿੱਪਨ ਸਿਖਨ' ਸਾਰੇ ਸੰਤ, ਬ੍ਰਾਹਮਣ, ਸਿੱਖ। [2](ਕੇਸਾਂ ਦਾ) ਅਦਬ। [3]ਜੋ ਬੇ-ਮੁਖ (ਕੇਸਾਂ ਦਾ ਅਦਬ) ਨ ਰਖੇਗਾ। [4]ਭਾਵ ਕੇਸ ਗੁਰੂ ਕੀ ਛਾਪ ਹੈ। [5]ਜੇ (ਕੇਸ) ਉਤਰਾਵੇ। [6]ਸਾਕ (ਉਸ ਦਾ) ਤਜ ਦੇਵੇ। [7]ਪਾਣੀ ਹੱਥੋਂ ਨਾਂ ਲਵੇ। [8]ਤੁਰਕ ਭਾਵੇਂ ਮਿੱਤ੍ਰ ਹੋਵੇ ਉਸ ਦਾ ਵਿਸ਼ਾਹ ਨਾ ਕਰੀਏ। (ਕਿਉਂਕਿ ਕੌਮੀ ਵੈਗਾਰ ਵੇਲੇ ਮੁਸਲਮਾਨ ਕਿਸੇ ਦਾ ਸੱਕਾ ਨਹੀਂ ਬਣਦਾ)। [9]ਸੋ ਸਾਖੀ ਦਾ ਪਾਠ ਹੈ:–ਤੁਰਕ ਪਾਰਸੀ ਜੋ ਪੜ੍ਹੈ ਜੀਵਨ ਲੈਵੈ ਸਿੱਖ=ਜੋ ਤੁਰਕਾਂ ਦੀ ਫਾਰਸੀ ਪੜ੍ਹਕੇ ਜੀਵਨ ਨੂੰ ਉਸ ਰਾਹੇ ਟੋਰੇ। ਇਸ ਤੋਂ ਮੁਰਾਦ ਹੈ ਮੁਸਲਮਾਨਾਂ ਦਾ ਇਲਮ ਅਦਬ ਤੇ ਸ਼ਰ੍ਹਾ ਪੜ੍ਹਕੇ ਉਹਨਾਂ ਵਰਗੇ ਖਯਾਲ ਤੇ ਰਹੁਰੀਤ (culture) ਨਾ ਸਿੱਖੇ ਕਿਉਂਕਿ ਉਸ ਵਿਚ ਤਅੱਸਬ ਹੈ। ਫਾਰਸੀ ਬੋਲੀ ਤੋਂ ਏਥੇ ਮਨ੍ਹੇ ਨਹੀਂ ਕੀਤਾ। *ਪਾ:–ਪੰਜ ਸੱਤ।

†ਸੋ ਸਾਖੀ ਦਾ ਪਾਠ ਹੈ:–ਬੇਦ ਕੀ ਰੀਤ ਕੋ ਤਜਾਗ ਕਰੈ, ਨਹਿ ਕਿਰਿਆ ਕੋ ਮਾਨ ਸੁ ਸਿੱਖ ਸੜਾਵੈ। ਅਰਥਾਤ ਵੇਦ ਦੀ ਰੀਤੀ ਨੂੰ ਤਿਆਗ ਦੇਵੇ ਤੇ ਸਿੱਖ ਪ੍ਰਾਣੀ ਨੂੰ ਕ੍ਰਿਯਾ ਦੀ ਰੀਤੀ ਨਾਲ ਨਾ ਸਾੜੇ। ਕਵਿ ਜੀ ਨੇ ਨਹਿੰ ਨੂੰ ਪਹਿਲੇ ਲਾ ਲਿਆ ਹੈ। ਇਹ ਤਾਂ ਪੁਰਾਣੀ ਰੀਤਿ ਸੀ ਹੀ, ਇਸ ਦੇ ਕਹਿਣ ਦੀ ਲੋੜ ਨਹੀਂ ਸੀ, ਲੋੜ ਤਾਂ ਤਾਂਹੀ ਹੈ ਜੋ ਲੌਕਿਕ ਬੈਦਕ ਰੀਤਾਂ ਛੁਡਾ ਰਹੇ ਹਨ, ਤਾਂ ਹੀ ਕਹਿਣਾ ਫਬਦਾ ਹੈ। ਮਰੇ ਤੇ ਕੜਾਹ ਕਰਨਾ,ਰੋਣਾ ਨਾ,ਪਿੱਟਣਾ ਨਾ,ਗੁਰਬਾਣੀ ਪੜ੍ਹਨਾ ਸਭ ਗੁਰਮਤ ਕਹਿ ਰਹੇ ਹਨ,ਫੇਰ ਲੌਕਿਕ ਰੀਤ ਕਹਿਣੀ ਅਸੰਗਤੀ ਹੈ। ਇਸ ਤੋਂ ਅੱਗੇ ਵਰਣਾਸ਼੍ਰਮ ਰੀਤੀ ਦਾ ਤਿਆਗਣਾਂ, ਸਿਲਾ ਨਾ ਪੂਜਣੀ, ਸੰਸਾਰ ਦੇ ਕਰਮ ਪਿਤਾ ਪਿਤਾਮਾ ਵਾਙੂ ਦੇਵ ਪੂਜਣੇ ਮਨ੍ਹੇ ਕਰਦੇ ਹਨ, ਸ਼ੰਕਰ ਦੱਤ ਰਾਮਾਨੁਜ ਤੇ ਗੋਰਖ ਦੇ ਮਗਰ ਲੱਗਣਾ ਰੋਕਦੇ ਹਨ ਜਿਸ ਤੋਂ ਪ੍ਰਸੰਗ ਅਨੁਸਾਰ ਜੋ ਭਾਵ ਉਤੇ ਦਰਸਾਯਾ ਹੈ ਉਹੀ ਠੀਕ ਜਾਪਦਾ ਹੈ। ਸੰਸਾਰਕ ਰੀਤਾਂ ਤੇ ਕਰਮ ਵਿਧੀਆਂ ਦੀਆਂ ਫਲੌਂਤੀਆਂ ਅੰਕ ੬੦ ਵਿਚ ਆਪ ਸਮੁੱਚੀਆਂ ਹੋੜਦੇ ਹਨ।

ਕਿ ਜਨਮ ਪੁੱਤ੍ਰ ਕੈ ਵਜਾਹੁ। ਬਖਸ਼ਾਵਹਿ ਤਨਖਾਹ ਸੁ ਰਾਹੁ[੧] ॥ ੪੦ ॥
ਮੋਨੇ ਕਰ[੨] ਅਹਾਰ ਨਹਿੰ ਖਾਨਾ[੩]। ਸਿਲਾ ਨ ਪੂਜਹਿ ਪਾਨ ਨ ਪਾਨਾ[੪]।
[੫]ਬਰਨਾਸ਼੍ਰਮ ਕੀ ਰੀਤਿ ਬਿਰੋਧੀ। ਮਮ ਸਿਖ ਕਰਹਿ ਨ ਰਾਖਹਿ ਸੋਧੀ[੫] ॥
੪੧॥ਦੋਹਰਾ॥[੬]ਬਹੁਤ ਕਰਮ ਸੰਸਾਰ ਕੋ,ਪਿਤਾ ਪਿਤ੍ਰਾਮਾਂ ਦੇਵ।ਨਹਿੰ ਮਾਨਹਿੰ ਸਿਖ[੬], ਸੀਖ ਲੇ, ਰਖਿ ਕਰੋਸ ਗੁਰਦੇਵ ॥੪੨॥ ਜੋ ਗੁਰ ਕੇ ਘਰ ਜਨਮਯੋ ਬਡੋ ਕਹੈਂ ਜਿਹ ਬੇਦ[੭]। ਤਪਿ, ਜਪਿ,ਦਾਨੀ, ਭੂਪ,ਦਿਜ ਇਨਕੋ ਦੇਯ ਨ ਖੇਦ॥੪੩॥ਰੋਵੈਂ ਬੇਦੀ ਬੇਦ ਬਿਨ,ਰੋਵੈਂ ਪਾਪੀ ਲੋਗ[੮]। ਵੈਮੁਖ ਗੁਰ ਢਿਟਕਾਰਿਆ ਰੋਵੈ ਦੀਰਘ ਰੋਗ[੯] ॥੪੪॥ ਮੇਰੇ ਘਰ ਜੋ ਆਇਓ ਗੁਰੂ ਸਬਦ ਕਰਿ ਹੋਤ[੧੦]। ਗੁਰ ਸਿੱਖਯਾ ਸੁਨ ਧਾਰੀਐ ਰਹਿਣੀ ਰਹੈ ਸੁਚੇਤ ॥੪੫॥ ਚੌਪਈ ॥
ਮੈਂ ਬਖਸੌਂਗਾ ਦਸੋਂ ਪਦ ਸੋਇ[੧੧]। [੧੨]ਜਹਾਂ ਨ ਪਹੁੰਚ ਸਕਹਿ ਕਬਿ ਕੋਇ।
ਸ਼ੰਕਰ,ਦੱਤ,ਰਾਮਾਨੁਜ ਨਾਂਹੀ[੧੨]।ਗੋਰਖ ਮੁਹੰਮਦ ਪਹੁੰਚਿ ਨ ਤਾਂਹੀ ॥੪੬॥
ਜਥਾ ਧਰਨਿ ਪਰ ਬਰਖਾ ਬਰਸੈ। ਖੇਤੀ ਖੂਬ ਉਗਹਿ ਫਲ ਸਰਸੈ[੧੩]। ਤਨੋਂ ਗੁਰ ਸਨਮੁਖ ਸਗਰੇ ਧਰਮ। ਕਹੈਂ ਗੁਰੂ ਫਲ ਦੇਂ ਬਿਨ ਭਰਮ[੧੪] ॥ ੪੭ ॥
ਕਹਯੋ ਮੁਕਤਿ ਨਾਮਾ ਸੁਨਿ ਪਯਾਰੇ। ਨ੍ਹਾਇ ਮੁਕਤਸਰ ਇਸਹਿ ਉਚਾਰੇ*।

---

[੧](ਵਿਆਹ ਆਦਿ ਵਿਚ ਹੋਈਆਂ ਭੁੱਲਾਂ ਦੀ) ਤਨਖਾਹ ਬਖਸ਼ਾਵੇ ਇਹ ਸ੍ਰੇਸ਼ਟ ਰਾਹ ਹੈ। [੨]ਮੋਨੇ ਦੇ ਹੱਥ ਦਾ। [੩]ਭੋਜਨ ਨਾ ਖਾਣਾ, (ਕਿਉਂਕਿ ਇਸ ਕਰਕੇ ਕਿ ਇਹ ਕੁੱਠਾ ਖਾਂਦੇ ਤੇ ਹੁੱਕਾ ਪੀਂਦ ਹਨ)। [੪]ਨਾ ਪੱਥਰ ਦੀ ਪੂਜਾ ਕਰੇ (ਨਾ ਠਾਕੁਰਾਂ) ਦਾ ਚਰਨਾਂਮ੍ਰਿਤ ਲਵੇ, ਸੋ ਸਾਖੀ ਦਾ ਭਾਵ ਇਹੋ ਹੈ। (ਅ) ਪਾਨ ਨਾਂ ਖਾਵੇ ਕਿਉਂਕਿ ਪਾਨਾਂ ਵਾਲੇ ਤਮਾਕੂ ਵਿੱਚੇ ਰੱਖਦੇ ਹਨ। [੫]ਵਰਨਾਸ਼੍ਰਮ ਅਰਥਾਤ ਜਾਤਾਂ ਦੀ ਵੰਡ ਜੋ ਹੈ ਵਿਰੋਧ ਪੈਦਾ ਕਰਦੀ ਹੈ ਇਹ ਮੇਰਾ ਸਿੱਖ ਨਾ ਧਾਰੇ, ਇਸ ਗਲ ਦੀ ਤਕੜਾਈ ਰੱਖੇ। ਸੋ ਸਾਖੀ ਦਾ ਪਾਠ ਹੈ, ਬਰਨਾਸ਼੍ਰਮ ਦੀ ਰੀਤੀ ਤੋਂ ਬਚੇ। [੬]ਭਾਵ ਬਹੁਤੀ ਲੋਕਾਚਾਰ ਤੇ ਕੁਲ ਰੀਤਾਂ ਤੇ ਦੇਵਤਿਆਂ (ਦਾ ਪੂਜਨ) ਸਿੱਖ ਨਾ ਮੰਨੇ। [੭]ਜੋ ਗੁਰਾਂ ਦੇ ਘਰ ਜਨਮੇਂ ਭਾਵ ਗੁਰ ਅੰਸ, ਜਿਸ ਨੂੰ ਵੇਦ ਬੀ ਵਡਾ ਕਹਿੰਦੇ ਹਨ। [੮]ਵੇਦ ਦੇ ਗਿਆਤਾ ਸਿੱਧਾਂਤ ਤੋਂ ਬਿਨਾਂ ਰੋਂਦੇ ਹਨ ਤੇ ਪਾਪੀ ਲੋਕ ਬੀ ਰੋਂਦੇ ਹਨ। [੯]ਵਡੇ ਰੋਗ ਵਾਲੇ ਵਾਂਗ ਰੋਂਦੇ ਹਨ। [੧੦]ਗੁਰ ਸ਼ਬਦ ਨਾਲ ਪ੍ਰੇਮ ਕਰੇ। [੧੧]ਮੈਂ (ਗੁਨਾਹ ਉਨ੍ਹਾਂ ਦੇ) ਬਖਸ਼ਾਂਗਾ (ਤੇ ਉਹਨਾਂ ਨੂੰ) ਉਹ ਪਦਵੀ ਦਿਆਂਗਾ (ਪਦਵੀ ਅੱਗੇ ਦੱਸਣ ਲਗੇ ਹਨ)। [੧੨]ਜਿਥੇ ਸ਼ਿਵਜੀ, ਦੱਤਾਤ੍ਰੇਯ, ਰਾਮਾਨੁਜ ਬੀ ਨਹੀਂ (ਪਹੁੰਚ ਸਕੇ)। [੧੩]ਬਹੁਤੇ ਫਲ ਲਗਦੇ ਹਨ। [੧੪]ਤਿਵੇਂ ਗੁਰਾਂ ਦੇ ਸਨਮੁਖ ਹੋਕੇ ਕੀਤੇ ਸਾਰੇ ਧਰਮ ਬਿਨਾਂ ਭਰਮ ਦੇ (ਬਹੁਤ ਫਲਦੇ ਹਨ), (ਐਸਾ) ਗੁਰਾਂ ਨੇ ਫੁਰਮਾਯਾ ਹੈ।

*ਇਹ ਮੁਕਤਨਾਮੇਂ ਦਾ ਪ੍ਰਸੰਗ ਤੇ ਅਗਲੇ ਅੰਸੂ ਦਾ ਪ੍ਰਸੰਗ, ਅਨੰਦ ਪੁਰ ਸਾਹਿਬ ਨਹੀਂ ਵਰਤੇ ਹੋਏ। ਸੋ ਸਾਖੀ ਵਾਲੇ ਨੇ ਸਮੇਂ ਦੇ ਕ੍ਰਮ ਅਨੁਸਾਰ ਸਾਖੀਆਂ ਨਹੀਂ ਲਿਖੀਆਂ,

[ਬਾਕੀ ਟੂਕ ਦੱਖੋ ਅਗਲੇ ਪੰਨੇ ਦੇ ਹੇਠ]

ਬੁਰੇ ਕਰਮ ਤੇ ਸੋ ਛੁਟਿ ਜਾਇ।ਮਰਿ ਕਰਿ ਗੁਰ ਕੇ ਸਦਨ ਸਿਧਾਇ'॥੪੮॥
ਗੁਰ ਕੇ ਬਾਕ ਰਹਿਤ ਇਹ ਕਹੀ। 'ਛੁਟਹਿ ਚੁਰਾਸੀ ਜਿਨ ਇਹ ਲਹੀ।
ਰਹਿਣੀ ਰਹੈ ਜਾਨੀਐ ਨੀਕੀ। ਅਘ ਤੇ ਛੁਟਹਿ ਸ਼ੁਧ ਹੁਇ ਜੀ ਕੀ॥੪੯॥
ਜੋ ਨਰ ਪਚੀ ਅਧਿਕ ਸੰਸਾਰੀ। ਫਸੇ ਕਰਮ ਮਹਿੰ ਜਨੋਂ ਮਧ ਜਾਰੀ[1]।ਤਿਨ
ਤੇ ਸੁਨਿ ਸੁਨਿ ਮਾਨਹਿ ਨਹੀਂ।ਧਰਹੁ ਸਦਾ ਸਤਿਗੁਰ ਜਿਮ ਕਹੀ' ॥੫੦॥
ਇਸ ਬਿਧਿ ਕਹਿ ਗੁਰ ਰਹਿਤ ਬਿਬੇਕ। ਆਦਿ ਲਹੌਰਾ ਸਿੰਘ ਅਨੇਕ।
ਨੰਦ ਸਿੰਘ ਕੋ ਸਭਿ ਸਮੁਝਾਈ। ਸੁਨਤਿ ਅਨੰਦ ਰਿਦੈ ਸਮੁਦਾਈ॥ ੫੧॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿਤਿਯ ਰੁਤੇ 'ਮੁਕਤਨਾਮਾ' ਪ੍ਰਸੰਗ ਬਰਨਨੰ ਨਾਮ ਪੰਚਾਸਤੀ ਅੰਸੂ ॥੫੦॥ ੫੧. [ਮੋਮਨੀ ਵੱਸ ਸਿੱਖਣੀ]।

ਦੋਹਰਾ॥*ਇਕ ਦਿਨ ਉਠੇ ਪ੍ਰਭਾਤਿ ਗੁਰ ਥਿਰੇ ਸਭਾ ਮਹਿੰ ਆਇ। ਕੇਤਿਕ
ਸਿਖ ਸੇਵਕ ਨਿਕਟ ਬੈਠੇ ਸੁਰ ਸੁਰਰਾਇ[2]॥ ੧ ॥ ਚੌਪਈ ॥ ਇਕ ਸਿਖ
ਨਗਰ[3]† ਸ੍ਵਾਸ ਬਡ ਚਢਨੋ। ਭਾਗਤਿ ਆਇ ਬਿਸਮ ਡਰ ਬਢਨੋ।ਪਹੁੰਚਨੋ
ਪ੍ਰਭੁ ਕੇ ਢਿਗ ਤਿਸਕਾਲਾ। ਬੰਦਨ ਕੀਨਸਿ ਹੋਲ ਬਿਸਾਲਾ ॥ ੨॥ ਹੇਰਿ
ਹਾਲ ਤਿਸ ਕੋ ਇਸ ਢਾਰਾ[4]। ਸ਼੍ਰੀ ਗੁਰ ਗੋਬਿੰਦ ਸਿੰਘ ਉਚਾਰਾ। 'ਕਹੁ
ਸਿੱਖਾ ! ਸੁਖ ਹੈ ਤੁਵ ਤਾਂਈ? ਕਿਮ ਇਮ ਆਯਹੁ ਬਹੁ ਸਹਿਸਾਈ'॥੩॥
ਸੁਨਤਿ ਪੁਨਹਿ ਕਰਿ ਨਮੋ ਉਚਾਰਾ। 'ਪਾਤਸ਼ਾਹ ਮੈਂ ਸਿਖ ਵਣਜਾਰਾ।
ਅਚਰਜ ਹੇਰਤਿ ਛੋਰਿ ਬਿਲੰਦਾ।ਤੁਮ ਢਿਗ ਪਹੁੰਚਨੋ ਲਖੇ ਅਲੰਬਾ॥੪॥ਏਕ
ਮੋਮਨੀ[6] ਹੈ ਇਤ ਓਰੀ। ਸਿੱਖਣੀ ਨਿਜ ਬਸਿ ਮੈਂ ਕਰਿ ਛੋਰੀ[7]। ਐਸੋ ਮੰਤ੍ਰ

ਕਰਮਾਂ ਵਿਚ ਇਉਂ ਫਸੇ ਹਨ ਜਿਵੇਂ ਜਾਲ ਵਿਚ (ਮੱਛ)। [2]ਜਿਵੇਂ ਇੰਦ੍ਰ ਪਾਸ ਦੇਵਤੇ। [3]ਕਿਸੇ ਨਗਰ ਦਾ; ਪਰ ਸ਼ੁਧ ਪਾਠ 'ਨਗਨ' ਚਾਹੀਏ। [4]ਇਸੇ ਤਰ੍ਹਾਂ ਦਾ। [5]ਛੇਤੀ ਛੇਤੀ। [6]ਮੁਸਲਮਾਨੀ। ਅੰਕ ੧੭ ਮੁਜਬ ਮੁਸਲਮਾਨ। [7](ਇਕ) ਸਿੱਖਣੀ (ਉਸ ਮੋਮਨੀ ਨੇ) ਆਪਣੇ ਵੱਸ ਕਰ ਛੱਡੀ ਹੈ।

*ਇਹ ਸੋ ਸਾਖੀ ਦੀ ਨੌਵੀਂ ਸਾਖੀ ਹੈ।

†ਸੋ ਸਾਖੀ ਦਾ ਪਾਠ 'ਨੰਗਾ ਹੀ' ਹੈ, 'ਨਗਰ' ਏਥੇ ਲਿਖਾਰੀ ਦੀ ਭੁੱਲ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਇਹ ਦੁਇ ਪ੍ਰਸੰਗ ਦਮਦਮੇ ਸਾਹਿਬ ਹੋਏ ਹੋਣਗੇ, ਕਿਉਂਕਿ ਖਿਦਰਾਣੇ ਦੀ ਢਾਬ ਦਾ ਜੁੱਧ ੧੭੬੨ ਵਿਚ ਹੋਇਆ ਤੇ ਉਥੇ ਦੇ ਸ਼ਹੀਦਾਂ ਨੂੰ ਮੁਕਤੇ ਦਾ ਵਰ ਦੇਕੇ ਸ਼ਹਾਦਤ ਦੇ ਟਿਕਾਣੇ ਦਾ ਨਾਉਂ 'ਮੁਕਤਸਰ' ਰੱਖਕੇ ਵਰ ਦਿਤਾ ਤੇ ਪੱਕਾ ਸਰੋਵਰ ਮਗਰੋਂ ਬਣਿਆ। ਮੁਕਤਸਰ ਦਾ ਪ੍ਰਮਾਣ ਤਾਂ ਹੀ ਦਿਤਾ ਜਾ ਸਕਦਾ ਹੈ ਜਦੋਂ ਮੁਕਤਸਰ ਨਾਮ ਬਖਸ਼ਿਆ ਜਾ ਚੁੱਕਾ ਹੋਵੇ।

ਸੋ ਸਾਖੀ ਦਾ ਪਾਠ ਇਉਂ ਹੈ:—ਮੁਕਤਨਾਮਾ ਪੜ੍ਹੈ ਜਨੁ ਤੀਰਥ ਮੁਕਤਸਰ ਨ੍ਹਾਇ। ਬੁਰੇ ਕਰਮ ਤੇ ਛੂਟ ਕਰ ਗੁਰ ਘਰ ਮਰ ਕਰ ਜਾਇ।

ਪਠਨੋ ਤਿਨ ਕੋਈ।ਤਿਸ ਕੀ ਬਾਤ ਬਖਾਨਤਿ ਸੋਈ॥੫॥–ਅਬਿ ਮੈਂ ਨਹੀਂ ਸਿੱਖਣੀ ਰਹੌਂ। ਇਸ ਅਨੁਸਾਰਿ ਹੋਨਿ ਮੈਂ ਚਹੌਂ–।ਕਰ ਜੋਰੇ ਹਮ ਜਿਤਿਕ ਨਿਕੇਤ[1]। ਬਹੁ ਸੁੱਖਾਂ ਸੁੱਖੀ ਸੁਖ ਹੋਤੁ[2]॥ ੬॥ ਸਤਿਗੁਰ ਕਹਯੋ 'ਸੁ ਜਾਨ ਅਜੋਗ[3]। ਪੀਰ ਮੁਰੀਦੀ ਸਿੱਖਨੀ ਹੋਗ[4]। ਖਾਵਤਿ ਹੋਗ ਸ਼ਰੀਲੀ ਸੋਇ। ਇਸ ਕਾਰਨ ਤੇ ਬਸਿ ਤਿਸ ਹੋਇ'॥੭॥ ਸਿੱਖ ਬਿਨੈ ਬੋਲਯੋ ਕਰ ਜੋਰੀ। 'ਬਖਸ਼ਹੁ, ਅਹੈ ਭਾਣਜੀ ਮੋਰੀ। ਮੈਂ ਅਰੁ ਮਮ ਭਗਨੀ ਜਦ ਕਦਾ। ਅਹੈਂ ਆਦਿ ਕੈ ਸਿਦਕੀ ਸਦਾ॥ ੮॥ ਨਾਨਕ ਦਾਦਕ ਸਿੱਖ ਹਮਾਰੇ। ਐਸੀ ਨਹੀਂ ਕੁਮਤਿ ਕੋ ਧਾਰੇ'। ਸ਼੍ਰੀ ਮੁਖ ਤੇ ਉਪਚਾਰ ਬਖਾਨਾ। 'ਤਿਸ ਕਰਾਉ ਸਰਮੁਕਤ ਸ਼ਨਾਨਾ*॥੯॥ਦੂਰ ਕੁਰਹਿਤ ਹੋਹਿਗੀ ਤਬੈ। ਪਢਉ ਮੁਕਤਿ-ਨਾਮਾ ਢਿਗ ਸਬੈ। ਚਾਲੀ ਪਾਠ ਸੁਨਾਵਨਿ ਕਰੀਏ। ਪੁਨ ਜਪ ਪਢਹੁ ਬਿਘਨ ਪਰਹਰੀਏ॥ ੧੦॥–ਵਾਹਿਗੁਰੂ ਜੀ ਹੋਇਂ ਸਹਾਇ–।ਆਦਿਤਵਾਰ ਨਉਚੰਦ ਲਿਖਾਇ[5]। ਸਿਰ ਬੈਧਹੁ ਕੈ ਗਰ ਮਹਿਂ ਪਾਵੈ। ਸੁਰਤਿ ਟਿਕਾਨੇ ਤਬਿ ਤਿਸ ਆਵੈ॥ ੧੧॥ ਪਰਯੋ ਭੂਤ ਕੋ ਸਾਧਾ ਜੋਇ। ਸਕਲ ਬਿਨਾਸ਼ੀ ਹੋਵੈ ਸੋਇ। ਸਿਖੀ ਸਾਬਤ ਰਖੀਅਹਿ ਪਲਾ[6]। ਰਹਿਣੀ ਭਲੀ ਭੇਖ ਨਹਿਂ ਭਲਾ[7]॥੧੨॥ ਸਿਦਕ ਸਹਿਤ ਸਿੱਖੀ ਗੁਰ ਪਯਾਰੀ। ਜਿਨ ਧਾਰੀ ਸੋ ਉਤਰਹਿ ਪਾਰੀ। ਲੋਭੀ ਦਰਬ ਭੇਟ ਕੇ ਗੁਰ ਨਹਿਂ[8]। ਲੈ ਕਰਿ ਜੋ ਕੁਰਹਿਤੀਯੇ ਬਖਸ਼ਹਿਂ[9]॥੧੩॥ ਜੋ ਸਿਖ ਧਨ ਕੋ ਲੋਭੀ ਹੋਇ[10]। ਬਖਸ਼ਹਿ ਕਬਿ ਕੁਰਹਿਤਿਯਹਿ ਕੋਇ[10]। ਸੋ ਸਿਖ ਨਾਂਹਿਨ ਲਖਹੁ, ਕੁਚਾਲਾ। ਸ਼੍ਰੀ ਗੁਰ ਘਰ ਕੋ ਚੋਰ ਬਿਸਾਲਾ†॥ ੧੪॥ ਗੁਰ ਹਜ਼ੂਰ ਸਿੱਖੀ ਤਿਸ ਕੇਰੀ। ਨਹਿ ਮਨਜ਼ੂਰ ਹੋਇ ਕਿਸ ਬੇਰੀ'। ਸੁਨਿ ਗੁਰਬਾਕ ਸਿੱਖ ਘਰ ਗਯੋ। ਸੋ ਬਿਧਿ ਸਕਲ

[1]ਜਿਤਨੇ ਕੁ ਅਸੀਂ ਘਰ ਵਾਲੇ ਹਾਂ। [2]ਇਹ ਅਜੋਗ ਜਾਣ। [3]ਸਿੱਖਣੀ ਪੀਰਾਂ ਦੀ ਮੁਰੀਦ ਹੋਵੇਗੀ, ਭਾਵ ਨਿਗਾਹੇ ਆਦਿਕਾਂ ਨੂੰ ਮੰਨਣ ਵਾਲੀ ਹੋਸੀ। [4]ਨੋ ਚੰਦੇ ਐਤਵਾਰ ਨੂੰ ਲਿਖਕੇ। [5](ਬੁੱਧੀ ਰੂਪੀ) ਪੱਲੇ ਵਿੱਚ ਸਿੱਖੀ ਸਾਬਤ ਰੱਖੋ। [6]ਭੇਖ ਧਾਰਨੇ ਚੰਗੇ ਨਹੀਂ। [7]ਧਨ ਦੀ ਭੇਟਾ ਦੇ ਲੋਭੀ ਗੁਰੂ ਨਹੀਂ ਹਨ। [8]ਕਿ ਧਨ ਲੈ ਲੈ ਕੇ ਕੁਰਹਤੀਆਂ ਨੂੰ ਬਖਸ਼ੀ ਜਾਣ। [9]ਜੋ ਸਿਖ ਧਨ ਦਾ ਲੋਭੀ ਹੋਕੇ। [10]ਓਹ ਕਦੇ ਕੁਰਹਤੀਏ ਨੂੰ ਬਖਸ਼ੇਗਾ। *ਇਸ ਤੋਂ ਜਾਪਦਾ ਹੈ ਕਿ ਇਹ ਸਾਖੀ ਮੁਕਤਸਰ ਦੇ ਜੁੱਧ ਤੋਂ ਮਗਰੋਂ ਦੀ ਹੈ ਯਾ ਮੁਕਤਸਰ ਦਾ ਭਾਵ ਮੁਕਤ ਨਾਮੇ ਤੋਂ ਯਾ ਗੁਰਬਾਣੀ ਤੋਂ ਹੈ ਯਾ ਸੋ ਸਾਖੀ ਦੇ ਆਖੇਪਕਾਰ ਨੇ ਮੁਕਤਸਰ ਕੋਲੋਂ ਮਗਰੋਂ ਪਾਇਆ ਹੈ। ਕਿਉਂਕਿ ਅਗੇ ਚੌਰਵੇ ਵਿਚ ਇਸਦੇ ੪੦ ਪਾਠ ਦੱਸਦੇ ਹਨ। †ਲੋਭ ਪਿਛੇ ਕੁਰਹਿਤੀਏ ਨੂੰ ਬਖਸ਼ਣਾ ਮਨ੍ਹੇ ਕਰ ਰਹੇ ਹਨ।

ਕਰਤਿ ਤਹਿੰ ਭਯੋ॥੧੫॥ਕੇਤਿਕ ਦਸੋਸ ਬਿਤੇ ਜਬਿ ਫੇਰ।ਸ਼੍ਰੀ ਕਲਗ਼ੀਧਰ ਚਢੇ ਅਖੇਰ। ਜੰਮਣ ਖੇੜੇ[1] ਕੇ ਢਿਗ ਗਏ। ਸਿਖ ਬਣਜਾਰੇ ਪਿਖ ਤਹਿੰ ਲਏ[2]॥੧੬॥ਕਰਿ ਬਿਨਤੀ ਗੁਰ ਨਿਕਟ ਉਤਾਰੇ।ਸਿਖਣੀ ਆਨਿ ਬੰਦਨਾ ਧਾਰੇ। ਕਹੀ ਬਾਰਤਾ ਜੁਗ ਕਰ ਜੋਰੀ। 'ਮੁਸਲਮਾਨ ਮੁਝ ਵਸਿ ਕਰਿ ਛੋਰੀ ॥ ੧੭ ॥ ਪਸ਼ਚਾਤਾਪ ਕਰਤਿ ਨਿਤ ਰਹੀ। ਮਨ ਇਸਥਿਰਤਾ ਪਾਵਤਿ ਨਹੀਂ'। ਸਤਿਗੁਰ ਕਹਯੋ 'ਚਿੰਤ ਦਿਹੁ ਤਮਾਰੀ। ਅੰਗ ਸੰਗ ਬਿਨ ਪਾਪ ਨ ਲਾਰੀ[3]* ॥੧੮॥ ਚਾਰ ਮਕਾਰ[4] ਵਿਸਾਹੁ ਨ ਰੱਖੀ। ਮੁਸਲਾ, ਮਤ-ਰੇਈ, ਮਨ, ਮੱਖੀ। ਸਿੱਖਣੀਏ ਨਿਜ ਸਿਦਕ ਸੁਨਾਇ[5]।ਹਾਥ ਜੋਰਿ ਤਬਿ ਕਹਤਿ ਬਨਾਇ ॥੧੯॥ 'ਗੁਰ ਕੀ ਅਰੁ ਗੁਰ ਸਿੱਖਨਿ ਕੇਰੀ। ਨਿਜ ਕਰ ਸੇਵਾ ਕਰਹੁੰ ਘਨੇਰੀ। ਉਰ ਪ੍ਰਤੀਤਿ ਮੈਂ ਧਰੋਂ ਬਡੇਰੇ। ਓਟ ਆਸਰਾ ਗੁਰ ਤੁਮ ਮੇਰੇ[6] ॥੨੦॥ ਬਖਸ਼ ਲੇਹੁ ਹਮ ਤੁਮਰੀ ਸ਼ਰਨੀ।ਪਤਿਤਨਿ ਪਾਵਨਤਾ ਬਿਧਿ ਬਰਨੀ[7]'। ਸੁਨਿ ਕਰਿ,ਸਿੱਖ ਸਿੱਖਣੀ ਸੇਵਾ।ਕਰੀ, ਪ੍ਰਸੰਨ ਭਏ ਗੁਰ-ਦੇਵਾ[8] ॥ ੨੧ ॥ ਮਸਤਕ ਟੇਕਿ ਉਪਾਇਨ ਦੀਨੀ। ਖੁਸ਼ੀ ਤਿਨਹੁੰ ਪ੍ਰਤਿ ਸਤਿਗੁਰ ਕੀਨੀ।ਕਹਯੋ 'ਸਿਖਣੀਏ ! ਸੁਨਹੁੰ ਭਵਿੱਖ।ਤੁਵ ਸੁਤ ਹੋਵਹਿਗੋ ਗੁਰ ਸਿੱਖ ॥੨੨॥ ਜਨਮ ਸਪਤਮੋ ਤੁਵ ਜਬਿ ਹੋਇ। ਸੰਗਤਿ ਸਿੰਘ ਕੀ ਬਨਿ ਹੈਂ ਜੋਇ[9]। ਤਬਿ ਉਧਾਰ ਤੇਰੋ ਹੁਇ ਜਾਇ[10]। ਕਰਨਿ ਸੇਵ ਕੋ ਤਬਿ ਫਲ ਪਾਇੰ' ॥੨੩॥ ਇਮ ਬਰ ਦੇ ਕਰਿ ਹਯ ਆਰੋਹੇ। ਛੋਰੇ ਬਿਖੇ ਆਨਿ

---

[1]ਨਾਮ ਗ੍ਰਾਮ ਦਾ। [2]ਉਸ ਵਣਜਾਰੇ ਸਿੱਖ ਨੇ (ਗੁਰੂ ਜੀ) ਵੇਖ ਲਏ। [3]ਜਿੰਨਾਂ ਚਿਰ ਅੰਗਾਂ ਨਾਲ ਨਹੀਂ ਲਗੀ ਪਾਪ ਨਹੀਂ ਲਗਦਾ। [4]ਮਮਿਆਂ ਦਾ। [5]ਭਾਵ ਦੱਸ। [6]ਹੇ ਗੁਰੂ ਜੀ ਤੁਸੀਂ ਮੇਰੇ ਓਟ ਆਸਰਾ ਹੋ। [7]ਆਪ ਨੇ ਨੀਚਾਂ ਨੂੰ ਪਵਿੱਤ੍ਰ ਕਰਨ ਵਾਲੀ ਵਿਧੀ ਵਰਣਨ ਕੀਤੀ ਹੈ। [8]ਇਹ ਗਲ ਸੁਣਕੇ ਅਤੇ ਸਿੱਖ ਸਿਖਣੀ ਨੇ ਜੋ ਸੇਵਾ ਕੀਤੀ ਸੀ (ਉਸ ਪਰ) ਗੁਰੂ ਜੀ ਪ੍ਰਸੰਨ ਹੋਏ, ਕਿਉਂਕਿ ਸੋ ਸਾਖੀ ਵਿਚ 'ਸੁਨਕਰ' ਪਾਠ ਨਹੀਂ ਹੈ ਉਥੇ ਪਾਠ ਇਹ ਹੈ:—ਸਣੇ ਸਿਖ ਸਿਖਣੀ ਟਹਿਲ ਕੀਤੀ। [9]ਸੰਗਤ ਸਿੰਘ ਦੀ ਇਸਤ੍ਰੀ ਬਣੇਂਗੀ। [10]ਲਿਖਤੀ ਸੋ ਸਾਖੀ ਵਿਚ ਪਾਠਹੈ:—'ਅਤੇ ਸਤਵੇਂ ਜਨਮ ਗੁਰੂ ਜੀ ਕਾ ਸਿਖ ਸੰਗਤ ਸਿੰਘ ਕੀ ਮਹਲ ਬਸਕੋ ਉਧਰੇਂਗੀ' ਇਸ ਤੋਂ ਪਤਾ ਇਹ ਲਗਦਾ ਹੈ ਕਿ ਇਹ ਸਿੱਖ (ਜੋ ਤੇਰਾ ਇਸ ਵੇਲੇ ਪਤੀ ਹੈ) ਸੰਗਤ ਸਿੰਘ ਨਾਮ ਵਾਲਾ ਹੋਵੇਗਾ ਤੂੰ ਉਸ ਦੀ ਇਸਤ੍ਰੀ ਹੋਕੇ ਉਸ ਜਨਮ ਮੁਕਤ ਨੂੰ ਪ੍ਰਾਪਤ ਹੋਵੇਂਗੀ। ਹੋ ਸਕਦਾ ਹੈ ਕਿ ਇਹ ਇਸ਼ਾਰਾ ਜੀਂਦ ਦੇ ਰਾਜਾ ਸੰਗਤ ਸਿੰਘ ਜੀ ਵੱਲ ਹੋਵੇ। ਜੋ ਸੰਮਤ ੧੮੬੧-੬੨ ਬਿ: ਵਿਚ ਗੁਜ਼ਰੇ ਹਨ, ਇਨ੍ਹਾਂ ਦੀ ਇਸਤ੍ਰੀ ਦਾ ਨਾਮ ਸਭਾ ਕੌਰ ਸੀ। *ਇਥੋਂ ਸਪਸ਼ਟ ਹੋ ਗਿਆ ਕਿ ਸਿੱਖਣੀ ਪਰ ਮੁਸਲਮਾਨੀ ਭਾਵਨਾ ਦਾ ਸ਼ੱਕ ਹੋ ਗਿਆ ਸੀ, ਆਚਾਰ ਉਸ ਦਾ ਸ਼ੁੱਧ ਸੀ।

ਕਰਿ ਸੋਹੈ। *ਇਕ ਦਿਨ ਸਤਿਗੁਰ ਕੇਰ ਹਜੂਰ। ਰਾਗੀ ਕਰਤਿ ਕੀਰਤਨ ਰੂਰ॥੨੪॥ਜਿਸ ਤੇ ਬਹੁ ਬੈਰਾਗ ਉਪਾਵਤਿ।ਗੋਪੀਚੰਦ ਵਾਰ ਕੋ ਗਾਵਤਿ[1]। ਸੁਨੈ ਖਾਲਸਾ ਕਰਿ ਕਰਿ ਪ੍ਰੀਤਿ।ਖੁਸ਼ੀ ਬਿਸਾਲ ਧਾਰਤੇ ਚੀਤ॥੨੫॥ ਸਮੈ ਪ੍ਰਾਪਤਿ ਕੋ ਮਨ ਟਿਕ ਗਏ। ਸੁਨਿ ਸੁਨਿ ਪ੍ਰੇਮ ਸਭਿਨਿ ਕੋ ਭਏ। ਸ਼ਬਦ ਸਾਜ ਅਰ ਕੰਠ ਮਿਲੇ ਹੈਂ।ਬਸਨੋ ਰਾਗ ਜੁਤਿ ਤਾਲ ਭਲੇ ਹੈਂ[2]॥੨੬॥ ਜਬਹਿ ਭੋਗ ਪਾਯੋ ਕਰਿ ਨਮੋ। ਸਿੱਖ ਇਕਾਂਗੀ[3] ਸੁਨਿ ਤਿਹ ਸਮੋ। ਰਿਦੈ ਪ੍ਰਤੀਤਿ ਨ ਬਿਨ ਗੁਰ ਬਾਨੀਸੁਨਹਿ ਪਠਹਿ ਨਹਿੰ ਅਪਰ ਬਖਾਨੀ॥੨੭॥ ਸੋ ਉਠਿ ਕੈ ਕਰਿ ਜੋਰਿ ਉਚੇਰੇ। ਬੋਲਨੋ[4] ਕਰੁਨਾ ਸਿੰਧ ਅਗੇਰੇ। 'ਸੁਨੀਐ ਪ੍ਰਭੂ ਜੀ!ਮੋਰ ਪੁਕਾਰ। ਰਾਗੀ ਗਏ ਸਿਦਕ ਕੋ ਹਾਰਿ॥੨੮॥ ਤਜਿ ਸਤਿਗੁਰ ਬਾਨੀ ਇਸ ਬੇਰਾ। ਗਾਯੋ ਗੋਪੀਚੰਦ ਕੋ ਝੇਰਾ। ਅੰਮ੍ਰਿਤ ਵੇਲੇ ਉਠਤਿ ਅਰੰਭਾ। ਸੁਨਿ ਮੇਰੇ ਮਨ ਭਯੋ ਅਚੰਭਾ ॥ ੨੯ ॥ ਗੁਰੂ ਸ਼ਬਦਿ ਬਿਨ ਬਾਣੀ ਕਾਚੀ। ਸ੍ਰੀ ਮੁੰਖ ਮਹਿੰ ਏਵ ਉਬਾਚੀ।ਜਾਨਿ ਬੂਝਿ ਇਨ ਤਜਾਗਨਿ ਠਾਨੀ। ਵੇਲਾ ਕਿਰਤਨ ਕੇ ਗੁਰਬਾਨੀ[5] ॥ ੩੦ ॥ ਕਯੋਂ ਇਸ ਸਮੇਂ ਗਾਨਿ ਕਿਯ ਆਨਾ[6]।ਸੁਨਿ ਕਲਗ਼ੀਧਰ ਬਾਕ ਬਖਾਨਾ। 'ਭਾਈ ਸਾਂਈਲੋਕਾ ! ਸੁਨੀਅਹਿ। ਗੁਰ ਅਰੁ ਸਿਖ ਮੈਂ ਭੇਵ ਨ ਜਨੀਅਹਿ ॥੩੧॥ ਸਿਖ ਸੇਵਕ ਸਭਿ ਭਗਤਿ ਬਿਸਾਲੇ। ਸਾਸ ਸਾਸ ਕਰਤਾਰ ਸਮਾਲੇ। ਤੱਦਪਿ ਸਿੱਖਾ ਸਿੱਖੀ ਦੂਰ। ਗੁਰ ਕਰੁਨਾ ਤੇ ਪ੍ਰਾਪਤਿ ਰੂਰ॥੩੨॥ ਗੋਪੀ ਚੰਦ ਧੰਨ ਬੈਰਾਗੀ। ਚੌਦਾਂ ਸੈ ਰਾਣੀ ਜਿਨ ਤਜਾਗੀ। ਦੀਰਘ ਰਾਜ ਮੋਹ ਜੋ ਮਨ ਕਾ[7]। ਤੁਰਤ ਤੋਰ ਡਾਰਨੋ ਜਿਮ ਤਿਨਕਾ ॥੩੩॥ ਤਪ ਕਰਿ ਸਿੱਧ ਭਯੋ ਸਭਿ ਤਜਾਗਨੋ। ਉਧਰਨੋ ਗੋਰਖ ਕੇ ਪਗ ਲਾਗਨੋ। ਗਜ, ਬਾਜੀ, ਧਨ, ਸਿਵਕਾ, ਸਨੰਦਨ। ਸੁੰਦਰ ਚੰਦਰਮੁਖੀ ਸਹਿ ਨੰਦਨ[8]॥੩੪॥ਤਜਿ ਕਰਿ ਨਹਿੰਨ ਸੰਭਾਰਨਿ ਕਰੇ।ਦ੍ਰਿੜ ਬੈਰਾਗ ਰਿਦੇ ਮੋਂ ਧਰੇ। ਤੁਮ ਸਭਿ ਸਿੱਖ ਹਜੂਰ ਰਹੰਤੇ। ਮਨ ਅਪਨੇ ਕੋ ਨਹਿੰ ਥਿਰਿਯੰਤੇ ॥੩੫॥ ਘਰ ਮਹਿੰ ਨਾਰਿ ਕੁਸੁੰਦਰ[9],ਕਾਣੀ। ਭਲੀ ਰਹਿਤ ਜਿਨ ਏਕ ਨ ਜਾਣੀ[10]।ਮਨਲਾਗਨੋ ਤਿਨ ਸੰਗ ਤੁਮਾਰੋ।ਗੁਰ ਘਰ ਤੇ ਧਨ

---

[1]ਗੋਪੀਚੰਦ ਦੀ ਵਾਰ ਨੂੰ ਗਾਉਂਦੇ ਸਨ। [2]ਸੋ ਸਾਖੀ ਦਾ ਪਾਠ:-'ਸ਼ਬਦ,ਸਾਜ, ਕੰਠ, ਪ੍ਰੇਮ, ਏਕ ਹੋ ਗਏ।' [3]ਇਕਾਂਗੀ ਦਾ ਅਰਥ ਅਗਲੀਆਂ ਤੁਕਾਂ ਵਿਚ। [4]ਉਚੀ ਬੋਲਿਆ। [5]ਗੁਰਬਾਣੀ ਦੇ ਕੀਰਤਨ ਦਾ ਵੇਲਾ ਸੀ। [6]ਹੋਰ। [7]ਭਾਰੀ ਰਾਜ (ਅਤੇ) ਮਨ ਦਾ ਮੋਹ। [8]ਚੰਦ ਮੁਖ ਵਾਲੀਆਂ ਇਸਤ੍ਰੀਆਂ ਪੁੱਤ੍ਰਾਂ ਸਮੇਤ। [9]ਕੋਹਝੀ। [10]ਜਿਸ ਨੇ ਭਲੀ ਰਹਿਤ ਇਕ ਵੀ ਨਹੀਂ ਜਾਣੀ।

*ਸੋ ਸਾਖੀ ਦੀ ਇਹ ਦਸਵੀਂ ਸਾਖੀ ਹੈ।

ਲਹੋ, ਬਿਚਾਰੋ ॥੩੬॥ ਸੋ ਲੈ ਕਰਿ ਪਹੁੰਚਹੁ ਤਿਨ ਪਾਸ[1]। ਕਰਿਬੋ ਚਹਹੁ ਬਿਲਾਸ ਅਵਾਸ। ਗੋਪੀਚੰਦ ਰੀਸ ਕੋ ਕੈਸੇ। ਤੁਮ ਚਾਹਤਿ, ਕਹੀਐ ਬਿਧਿ ਤੈਸੇ ॥ ੩੭ ॥ ਜੋ ਬੈਰਾਗਵਾਨ ਜਨ ਭਾਰੇ। ਸਭਿ ਕੇ ਸਾਂਝੇ ਗੁਰੂ ਉਦਾਰੇ। ਜਿਸ ਬਾਨੀ ਕੋ ਪਠਤਿ ਸੁਨੰਤੇ। ਸ਼ਾਂਤ ਵਿਚਾਰ ਗ੍ਯਾਨ ਉਪਜੰਤੇ ॥ ੩੮ ॥ ਇਸ ਬਿਧਿ ਕੀਨਿ ਜੁ ਸ਼ੁਭ ਮਤਿ[2] ਬਾਨੀ। ਗੁਰਬਾਨੀ ਕੋ ਲਖਹੁ ਸਮਾਨੀ*। ਬੇਦ ਵਾਕ ਜੋ ਅਹੈ ਬਿਅਰਥ†। ਸੁਰ ਮੁਨਿ ਕਹੇ ਜਨਾਇ ਅਨਰਥ[3]॥੩੯॥ ਤਿਸ ਕੋ ਤ੍ਯਾਗ ਕਰਨ ਭਲ ਜਾਨੋ।ਗਹੈ ਜੁ ਤਹਾਂ[4] ਸੁ ਨਰਕ ਪ੍ਰਧਾਨੋ। ਕੋ ਬਾਲਕ ਨੇ ਬਾਕ ਉਚਾਰਾ। ਜਿਸ ਮਹਿੰ ਸਾਰ ਭਲੇ ਨਿਰਧਾਰਾ ॥ ੪੦ ॥ ਤਿਸ ਕੋ ਮਾਨ ਲੇਨਿ ਸ਼ੁਭ ਜਾਨੋ। ਸੋ ਨਰ ਕਰਹਿ ਬਿਕਾਰਨ

---

[1]ਭਾਵ ਇਸਤ੍ਰੀਆਂ ਪਾਸ। [2]ਜੋ ਸ਼ੁਭ ਮਤ ਵਾਲਿਆਂ ਨੇ। [3]ਦੇਵਤੇ ਵਾ ਮੁਨੀ ਉਚਾਰਨ ਤੋਂ ਅਨਰਥ (=ਉਲਟ ਅਰਥ) ਜਣਾਵੇ। [4]ਉਸ (ਭਾਵ) ਨੂੰ ਜੋ ਗ੍ਰਹਿਣ ਕਰੇ।

*ਇਸ ਸਾਖੀ ਵਿਚੋਂ ਕੇਵਲ ਇਤਨਾ ਭਾਵ ਗ੍ਰਹਣ ਜੋਗ ਹੋ ਸਕਦਾ ਹੈ ਕਿ ਸੱਚੇ ਵੈਰਾਗੀਆਂ ਪਰਮੇਸ਼ੁਰ ਦੇ ਭਗਤਾਂ ਦੀ ਨਿੰਦਾ ਨਹੀਂ ਕਰਨੀ ਤੇ ਉਨ੍ਹਾਂ ਦੀ ਕਥਾ ਸੁਣਕੇ ਸ਼ੁਭ ਗੁਣ ਧਾਰਨੇ ਹਨ,ਇਹ ਭਾਵ ਨਹੀਂ ਹੈ ਕਿ ਮਨੁੱਖ ਰਚਿਤ ਬਾਣੀਆਂ ਗੁਰਬਾਣੀ ਦੇ ਤੁੱਲ ਹਨ। ਗੁਰਬਾਣੀ ਪੱਕੀ, ਬਾਣੀ ਹੈ, ਹੋਰ ਕੱਚੀਆਂ ਹਨ। ਪਾਠ, ਆਰਾਧਨਾ, ਜਪਣਾ, ਏਕਾਗ੍ਰਤਾ ਤੇ ਕਲਿਆਨ ਅਰਥ ਪੜ੍ਹਨਾ ਸੁਣਨਾ ਗਾਉਣਾ ਉਸੇ ਬਾਣੀਦਾ ਉਪਕਾਰੀ ਹੈ ਜੋ ਧੁਰ ਕੀ ਬਾਣੀ ਹੈ ਤੇ ਵਾਹਿਗੁਰੂ ਨਾਲਜੁੜੇ ਤੇਅਵਿਦਿਆ ਰਹਿਤ ਪਰਮ ਸ਼ੁਧ ਸਤੋ ਅੰਸ਼ਵਾਲੇ ਗੁਰੂਸਾਹਿਬਦੇ ਹਿਰਦਿਆਂ ਵਿਚ ਈਸ਼ੁਰ ਵੱਲੋਂ ਉਤਰੀ ਹੈ,ਇਸ ਕਰਕੇ ਪਰਮ ਪਾਵਨ ਗੁਰ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਜੀ ਦੀ ਆਤਮ ਵਿਸ਼ੇਸ਼ੀ ਬਾਣੀ ਰੱਬੀ ਗਿਆਨ ਹੈ ਤੇ ਪਰਮ ਸ਼ੁਧ ਹੈ। ਉਸਦੇ ਤੁੱਲ ਕਿਸੇ ਜੀਵ ਦੀ ਰਚਨਾ ਨਹੀਂ ਹੋ ਸਕਦੀ। ਇਹ ਸਾਖੀ ਬੀ ਆਖੇਪਕਾਰ ਦੀ ਪਾਈ ਗਈ ਯਾ ਵਿਗਾੜੀ ਗਈ ਜਾਪਦੀ ਹੈ, 'ਏਕਾਂਗੀ ਸਿੱਖ' ਨੂੰ ਇਸਤਰ੍ਹਾਂ ਮੁਖਾਤਬ ਕਰਨਾ ਜਿਵੇਂ ਕਿਸੇ ਅਪ੍ਰਾਧੀ ਸਿੱਖ ਨੂੰ ਕਰੀਦਾ ਹੈ ਗੁਰੂ ਜੀ ਤੋਂ ਹੋ ਨਹੀਂ ਸਕਦਾ, ਜਿਨ੍ਹਾਂ ਦਾ ਕਿ ਵਾਕ ਹੈ 'ਖਾਲਿਸਾ ਮੇਰੋ ਰੂਪ ਹੈ ਖਾਸ'। ਪਿਛੇ ਮੁਕਤਨਾਮੇਂ ਦੇ ਵਿਚ ਕਿਹਾ ਹੈ:—'ਵਾਚੇ ਵੇਦ ਗਿਰਾ ਗੁਰ ਛੋਡੇ' ਸੋ ਤਨਖਾਹੀਆ ਹੈ।

†ਸੋ ਸਾਖੀ ਵਿਚ ਪਾਠ ਇਉਂ ਹੈ 'ਬੇਦਕਾ ਵਾਕ ਬੀ ਬਿਅਰਥ ਤਿਆਗਣਾ, ਦੇਵਤਾ ਕੀ ਬਾਣੀ ਭੀ ਆਖਰ ਭੀ ਛੋਡੀਏ। ਸਾਰ ਵਾਲਾ ਵਾਕ ਬਾਲਕ ਕਾ ਭੀ ਮੰਨਣਾ।' ਇਸੇ ਭਾਵ ਦਾ ਇਕ ਸ਼ਲੋਕ ਵਸ਼ਿਸ਼ਟ ਗ੍ਰੰਥ ਵਿਚ ਭੀ ਲਿਖਿਆ ਹੈ ਯਥਾ 'ਯੁਕਤੀ ਯੁਕਤਮੁਪਾਦੇਯੰ ਵਚਨੰ ਬਾਲਕਾਦ੍ ਅਪਿ ਯੁਕਤੀਹੀਨੰ ਨ ਸੰਗ੍ਰਹ੍ਯਮਪਿ ਉਕ੍ਤੰ ਪਦ੍ਮ ਜਨਮਣਾ [ਵਸ਼ਿਸ਼ਟ ਗ੍ਰੰਥ]।' ਭਾਵ ਯੁਕਤੀ ਸਹਿਤ ਕਿਹਾ ਵਚਨ ਬਾਲਕ ਦਾ ਭੀ ਮੰਨਣਾ, ਯੁਕਤੀ ਤੇ ਰਹਿਤ ਬ੍ਰਹਮਾਂ ਦਾ ਕਿਹਾ ਭੀ ਗ੍ਰਹਿਣ ਨਹੀਂ ਕਰਨਾਂ; ਆਖੇਪਕਾਰ ਨੇ ਇਹ ਭਾਵ ਵਾਚਨ ਦੀ ਕੋਸ਼ਸ਼ ਕੀਤੀ ਹੈ।

ਹਾਨੈ। [1]ਜਿਸ ਮਹਿੰ ਪਰਮੇਸ਼ੁਰ ਜਸੁ ਕਹਨੋ। ਸਾਰ ਅਸਾਰ ਬਿਚਾਰਨ ਲਹਨੋ[2] ॥ ੪੧ ॥ ਅਵਤਾਰਨਿ ਕੀ ਕਥਾ ਮਹਾਂਨੀ। ਰਾਮਕ੍ਰਿਸ਼ਨ ਆਦਿਕ ਗੁਨਖਾਨੀ। ਸਤਿਗੁਰ ਸ਼੍ਰੀ ਨਾਨਕ ਤੇ ਆਦਿ। ਬਰਨਨ ਕਰਨੋ ਪ੍ਰਸੰਗ ਸੰਬਾਦਿ ॥ ੪੨ ॥ ਤਿਸ ਪਰ ਤਰਕ ਕਰਹਿੰ ਮਨ ਮੂੜ੍ਹੇ। ਭੇਦ ਨ ਪਾਇ ਸਕਹਿੰ ਗੁਨ ਰੂੜ੍ਹੇ। ਸੋ ਨਰ ਖੈ ਹੈਂ ਜਮ ਕੀ ਮਾਰ। ਜਨਮ ਮਰਨ ਲਹਿੰ ਨਿਤ ਹੈਂ ਖ੍ਵਾਰ ॥੪੩॥ ਯਾਂਤੇ ਜਿਨ ਸ਼ੁਭ ਬਾਤਿ ਉਚਾਰੀ।ਸੁਮਤਿਵੰਤ ਸਭਿ ਅੰਗੀਕਾਰੀ। ਪਠਹਿ ਸੁਨਹਿ ਗੁਰਮਤ ਕੋ ਧਾਰੈ। ਭਵ ਸਾਗਰ ਤੇ ਉਤਰਹਿ ਪਾਰੈ ॥ ੪੪ ॥ ਪਠਹਿ ਸੁਨਹਿ ਨਹਿੰ ਭਲੋ ਕਮਾਵਹਿ। ਸ਼ੁਭ ਬਾਨੀ ਪਰ ਤਰਕ ਉਠਾਵਹਿ[3]। ਤਿਸ ਨਰ ਕਾ ਹੁਇ ਨਰਕ ਪਯਾਨਾ। ਹਾਰ ਜਨਮ ਕੋ ਪੁਨ ਪਛੁਤਾਨਾ ॥ ੪੫ ॥ ਕਰੈਂ[4] ਖਾਲਸਾ ਕੇ ਹਿਤ ਬਾਨੀ। ਹਮ ਭੀ, ਕੋਤਿਕ ਕਰਹਿੰ* ਬਖਾਨੀ[5]। ਆਦਿ ਮਹਾਂਭਾਰਤ ਜੋ ਆਨ। ਭਾਖਾ ਸਭਿ ਕੀ ਕਰਤਿ ਸੁਜਾਨ ॥ ੪੬ ॥ ਸੋ ਹਮ ਪੰਥ ਹੇਤੁ ਕਰਿਵਾਵੈਂ। ਪਠਹਿੰ ਆਪ ਸਭਿਹੂੰਨ ਸੁਨਾਵੈਂ[6]। ਹੁਤੋ ਬਵੈਜਾ ਕਵਿ ਗੁਰ ਪਾਸ। ਸਭਿ ਹੀ ਬਾਨੀ ਕਰਹਿੰ ਪ੍ਰਕਾਸ਼॥੪੭॥ਸਤਿਗੁਰ ਸਭਿ ਇਕੱਤ੍ਰ ਕਰਿਵਾਵੈਂ ਪੱਤ੍ਰੇ ਦੀਰਘ ਪਰ ਲਿਖਵਾਵੈਂ।ਨਾਮ ਰੀਝ ਕੋ ਬਿੰਦ੍ਰਾ ਸਾਗਰ।ਰਾਖਨ ਕੀਨੋ ਸ਼੍ਰੀ ਪ੍ਰਭੁ ਨਾਗਰ[7] ॥੪੮॥ਕਵਿਤਾ ਸਭਿਹਿਨਿ ਕੀ ਪਰਖੰਤੇ।ਜਿਮ ਤਮ ਤਾਰ[8] ਸੁ ਛੰਦ ਬਨੰਤੇ। ਰੀਝ ਰੀਝ ਦੇਂ ਮੌਜ[9] ਘਨੇਰੀ। ਲਾਖਹੁ ਦਰਬ ਕਰੋਰਨ ਕੇਰੀ ॥ ੪੯ ॥ ਕਵੀਅਨਿ ਕੋ ਆਗੋ ਬਿਰਤਾਂਤ। ਕਰਹਿੰ ਰੀਝ ਮਹਿੰ ਸਭਿ ਬੱਖ੍ਯਾਤ। ਰੁੱਤ ਭਈ ਅਬਿ ਤੀਸਰ ਪੂਰੀ। ਸ਼੍ਰੀ ਕਲਗੀਧਰ ਕੀ ਕਥ ਰੂਰੀ ॥ ੫੦॥ ਪਠਹਿ ਸੁਨਹਿ ਉਪਜਾਵਹਿੰ ਪ੍ਰੇਮ। ਸਤਿਗੁਰ ਬਖਸ਼ਹਿ ਸ਼ੋਭਨਿ ਛੇਮ। ਦਸ ਪਤਿ-ਸ਼ਾਹਨਿ ਚਰਨ ਮਨਾਇ। ਕਵਿ ਸੰਤੋਖ ਸਿੰਘ ਕਾਬ੍ਯ ਬਨਾਇ ॥ ੫੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਤ੍ਰਿ ਤ੍ਰਯ ਰਵੇ 'ਸਿੱਖਨਿੰ' ਪ੍ਰਸੰਗ ਬਰਨਨੰ ਕਵਿ ਸੰਤੋਖ ਸਿੰਘ ਵਿਰਚਤਾਯਾਂ ਰਾਜਾਯਾਂ ਸ਼੍ਰੀ ਗੁਰ ਅਨਾਤਮ ਤ੍ਰਿਤੀ ਰੁਤ ਸੰਪੂਰਨੰ ਮਸਤ ਸ਼ੁਭ ਮਸਤ ਨਾਮ ਇਕ ਪੰਚਾਸਤਿ ਅੱਸੂ। ॥ ੫੧ ॥

ਤੀਜੀ ਰੁਤ ਸਮਾਪਤ ਹੋਈ।

---

[1]ਇਥੋਂ ਤਕ ਸੋ ਸਾਖੀ ਦਾ ਭਾਵ ਸੀ ਅੱਗੇ ਕਵਿ ਜੀ ਆਪ ਲਿਖਦੇ ਹਨ। [2]ਸੱਤ ਅਸੱਤ ਦਾ ਵਿਚਾਰ ਜਿਸ ਤੋਂ ਪ੍ਰਾਪਤ ਹੋਵੇ। [3]ਭਾਵ ਸ਼ੁਭ ਬਾਣੀ ਤੇ ਤਰਕ ਨਾ ਕਰੇ, ਪਰ ਗੁਰਬਾਣੀ ਦੀ ਤੁੱਲਤਾ ਕਿਸੇ ਬਾਣੀ ਨੂੰ ਦੇਣੀ ਗੁਰਮਤ ਵਿਰੁੱਧ ਹੈ। [4](ਅਸੀਂ) ਕਰਾਂਗੇ। [5]ਤੇ ਕੁਝਕੁ ਕਥਨ ਕੀਤੀ ਬੀ ਹੈ। [6]ਪ੍ਰਬੀਨ ਪ੍ਰਭੂ ਜੀ ਨੇ। [7]ਵੱਧ ਘੱਟ। [8]ਬਖਸ਼ਸ਼। *ਪਾ:—ਸੇਵਕ ਕੀਨਿ।

†ਛਾਪੇ ਦੇ ਨੁਸਖੇ ਵਿਚ ਇਸਤੋਂ ਅਗੇ ਇਹ ਪਾਠ ਹੈ:—ਸ਼੍ਰੀ ਵਾਹਿਗੁਰੂ ਜੀ ਸਹਾਇ। ਫੇਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਹਾਇ। ਸ਼੍ਰੀ ਅਕਾਲ ਪੁਰਖ ਜੀ ਸਹਾਇ ਤ੍ਰਿਤੀ ਰੁਤ ਸੰਪੂਰਨੰ ॥



ਰਿਤੁ ਚਉਥੀ ਚੱਲੀ

੧ ਓ ਸਤਿਗੁਰ ਪ੍ਰਸਾਦਿ ॥ ਸ਼੍ਰੀ ਵਾਹਿਗੁਰੂ ਜੀ ਕੀ ਫਤੇ ॥

ਅਰਥਾਂ ਲਈ ਦੇਖੋ ਰਾਸਿ ੩ ਦਾ ਆਦਿ।

ਅਥ ਚਤੁਰਥ ਰੁਤ ਕਥਨੰ ॥

੧. [ਮੰਗਲ। ਖਾਲਸੇ ਦਾ ਬਾਹਰ ਚੜ੍ਹਨਾ]।

੧. ਇਸ਼ਟ ਦੇਵ—ਸ਼੍ਰੀ ਅਕਾਲ ਪੁਰਖ—ਮੰਗਲ।

ਦੋਹਰਾ ॥ ਦੀਨਨਿ ਦਯਾਲੁ* ਅਨੰਦਘਨ ਜੋ ਸਭਿ ਮੈਂ ਲਯ, ਲੀਨਿ।
ਲੀਨਿ ਨਾਮ ਜਨ ਜਾਂਹਿ ਨੇ ਤਿਨ ਕੌ ਕੈਵਲ ਦੀਨਿ ॥ ੧ ॥

ਆਨੰਦਘਨੁ=ਇਕ ਰਸ ਆਨੰਦ (ਸ੍ਵਰੂਪ)। ਲਯ=ਸਮਾਇਆ ਹੋਇਆ।
ਲੀਨ=ਜੱਫੀ ਵਿਚ, ਨਾਲ ਲਗੇ ਹੋਏ, ਅਲੰਬ ਵਿਚ, ਆਸਰੇ।
ਕੈਵਲ=ਕੈਵਲਜ=ਸਦਾ ਦੀ ਮੁਕਤੀ। ਸੂਚਨਾ—'ਜੋ ਸਭ ਮੈਂ' ਲਯ ਤੇ ਲੀਨ ਦੁਹਾਂ ਦਾ ਦੋਹੁਰੀ ਦੀਪਕ ਹੈ।

ਅਰਥ—ਦੀਨਾਂ ਉਤੇ ਦਿਆਲੂ ਤੇ ਇਕ ਰਸ ਆਨੰਦ (ਸਰੂਪ ਪਰਮਾਤਮਾ) ਜੋ ਸਾਰਿਆਂ ਵਿਚ ਸਮਾਇਆ ਹੋਇਆ ਹੈ (ਅਤੇ) ਜਿਸ ਦੇ ਆਸਰੇ ਸਾਰੇ (ਕਾਇਮ) ਹਨ, (ਐਸੇ ਪ੍ਰਮਾਤਮਾ ਦਾ) ਨਾਮ ਜਿਨ੍ਹਾਂ ਜਨਾਂ ਨੇ ਲੀਤਾ ਹੈ, ਉਹਨਾਂ ਨੂੰ (ਆਪ ਨੇ) ਕੈਵਲ (ਪਦਵੀ) ਦਿਤੀ ਹੈ।

ਭਾਵ—ਨਜਾਯ ਨੇ ਦੁੱਖ ਤੋਂ (=੨੧ ਪ੍ਰਕਾਰ ਦੇ ਦੁੱਖ ਤੋਂ) ਮੂਲੋਂ ਹੀ ਛੁਟਕਾਰਾ ਪਾ ਜਾਣ ਦਾ ਨਾਮ ਕੈਵਲ ਦੱਸਿਆ ਹੈ, ਸਾਧਨ ਉਸ ਦਾ ਹੈ ੧੬ ਪਦਾਰਥਾਂ ਦਾ ਤਤ੍ਵਗਜਾਨ। ਸਾਂਖ ਵਿਚ ਤ੍ਰੈ ਪ੍ਰਕਾਰ ਦੇ ਦੁਖਾਂ ਤੋਂ ਸੰਪੂਰਣ ਖਲਾਸੀ ਨੂੰ ਕੈਵਲ ਆਖਿਆ ਹੈ, ਤੇ ਵਿਵੇਕ ਉਸ ਦਾ ਸਾਧਨ ਹੈ। ਯੋਗ ਦਰਸ਼ਨ ਵਿਚ ਅਹੰਕਾਰ ਦੀ ਪੂਰਨ ਨਵਿਰਤੀ ਹੋ ਜਾਣ ਤੇ ਦ੍ਰਿਸ਼ਟਾ ਦਾ ਸ੍ਵੈ ਸਰੂਪ ਵਿਚ ਇਸਥਿਤ ਹੋ ਜਾਣਾ ਕੈਵਲ ਹੈ, ਚਿਤ ਬ੍ਰਿਤੀਆਂ ਨੂੰ ਨਿਰੋਧ ਕਰਨਾ ਉਸ ਦਾ ਸਾਧਨ ਹੈ। ਵੇਦਾਂਤ ਵਿਚ ਅਦ੍ਵੈਤ ਵਿਚ ਨਿਸ਼ਚਾ ਹੋਕੇ ਨਿਰੋਲ ਬ੍ਰਹਮ ਭਾਵ ਵਿਚ ਹੋ ਜਾਣਾ ਕੈਵਲ ਹੈ, ਸਾਧਨ ਅਵਿੱਦਜਾ ਦਾ ਨਾਸ਼ ਕਰਨਾ ਹੈ। ਗੁਰਮਤ ਮਾਰਗ ਵਿਚ ਜਦੋਂ ਕੈਵਲ ਪਦ ਵਰਤਿਆ ਜਾਵੇ ਤਾਂ ਭਾਵ ਹੈ:—ਜੀਵਾਤਮਾਂ ਦਾ ਪ੍ਰਮਾਤਮਾਂ ਨਾਲ ਅਵਿਛੜ ਮੇਲ ਵਿਚ (ਸਦਾ ਸੰਜੋਗ ਵਿਚ) ਹੋ ਜਾਣਾ, ਭਾਵ ਜੀਵ ਤੱਤ੍ਵ ਦਾ ਪਰਮ ਤੱਤ੍ਵ ਨਾਲ ਅਵਿਛੜ ਮਿਲਾਪ। ਇਸ ਦਾ ਸਾਧਨ ਪ੍ਰੇਮ ਹੈ, ਪ੍ਰੇਮ ਦਾ ਵਿਦਤ ਸਰੂਪ ਸਿਮਰਨ ਹੈ।

---

*ਪਾ:—ਦੀਨ ਦਇਆਲ।

੨ ਇਸ਼੍ਰ ਗੁਰੂ–ਦਸੋ ਗੁਰੂ ਸਾਹਿਬਾਂ ਦਾ–ਮੰਗਲ।

ਕਬਿੱਤ॥ ਹਰਿ ਹਰਿ ਖੋਟੀ ਮਤਿ ਹਰਿ ਹਰਿ ਦੈ ਦੈ ਨਾਮ ਗੁਰ ਗੁਰੂ ਨਾਨਕ ਜਹਾਜਨਿ ਕੋ ਭਰਿ ਭਰਿ।ਕਰਿ ਕਰਿ ਪਾਰ ਗੁਰ ਅੰਗਦ ਅਮਰਦਾਸ ਸ਼ੋਢੀ ਕੁਲ ਚੰਦ ਰਾਮੁਦਾਸ ਦਯਾ ਢਰਿ ਢਰਿ। ਘਰੁ ਘਰੁ ਜਸ ਗੁਰੁ ਅਰਜਨ ਜਾਨੀਯਤਿ, ਸ਼੍ਰੀ ਹਰਿਗੁਬਿੰਦ ਹਰਿ ਰਾਇ ਰੂਪ ਧਰਿ ਧਰਿ।ਦਰਿ ਦਰਿ ਦੁਖ ਹਰਿਕ੍ਰਿਸ਼ਨ ਨਵਮ ਗੁਰੂ ਸ਼੍ਰੀ ਗੋਬਿੰਦਸਿੰਘ ਲੌ ਚਰਨ ਪਰ ਪਰਿ ਪਰਿ॥੨॥

ਹਰਿ=ਹਰਿਕ ਦੀ। ਹਰਿ=ਦੂਰ ਕਰਕੇ। ਹਰਿ=ਭਗਵਾਨ ਰੂਪ।
ਹਰਿ ਦੈ ਦੈ ਨਾਮ=ਹਰਨਾਮ (=ਵਾਹਿਗੁਰੂ ਦਾ ਨਾਮ) ਦੇ ਦੇ ਕੇ।
ਗੁਰ ਗੁਰੁ=ਗੁਰਾਂ ਦੇ ਗੁਰੂ। ਪਰਮ ਗੁਰੂ। ਜਾਨੀਯਤਿ=ਪ੍ਰਸਿੱਧ ਹੈ।
ਦਰ=ਦਲਨਾ। ਪਹਿਲਾ ਗੁਰੂ ਹਰਿ ਕ੍ਰਿਸ਼ਨ ਜੀ ਦੇ ਦੁੱਖ ਦਲਨ ਵੱਲ ਲੱਗੇਗਾ ਤੇ ਦੂਸਰਾ ਨਾਵੇਂ ਦਸਵੇਂ ਗੁਰੂ ਜੀ ਦੀ ਦਲਨ ਸ਼ਕਤੀ ਵੱਲ। (ਅ) ਬੂਹੇ ਬੂਹੇ ਦਾ ਦੁੱਖ ਦੂਰ ਕਰਨ ਵਾਲੇ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਜੀ ਹੋਏ। [ਫਾ:, ਦਰ=ਬੂਹਾ]।

ਅਰਥ–ਗੁਰਾਂ ਦੇ ਗੁਰੂ ਨਾਨਕ ਨੇ ਦੂਰ ਕਰਕੇ ਖੋਟੀਆਂ ਮਤਾਂ, ਤੇ ਦੇ ਦੇ ਕੇ ਹਰੀ ਦਾ ਨਾਮ ਜਹਾਜ਼ਾਂ ਦੇ ਜਹਾਜ਼ ਭਰ ਭਰਕੇ ਕਰ ਦਿਤੇ (ਹਾਂ) ਕਰ ਦਿਤੇ ਪਾਰ। (ਤਿਵੇਂ ਹੀ ਗੁਰੂ) ਅੰਗਦ (ਗੁਰੂ) ਅਮਰਦਾਸ ਸ਼ੋਢੀ ਕੁਲ ਦੇ ਚੰਦ (ਗੁਰੂ) ਰਾਮਦਾਸ ਜੀ ਨੇ ਦਇਆ ਵਿਚ ਢਲ ਢਲਕੇ (ਲੋਕੀ ਪਾਰ ਕੀਤੇ)। (ਇਹੋ ਹੀ) ਜਸ ਘਰ ਘਰ ਵਿਚ ਪ੍ਰਸਿੱਧ ਹੈ ਗੁਰੂ ਅਰਜਨ ਜੀ ਦਾ, (ਜਿਨ੍ਹਾਂ ਦਾ ਹੀ) ਰੂਪ ਧਰ ਧਰਕੇ ਸ਼੍ਰੀ ਹਰਿ ਗੋਬਿੰਦ ਤੇ ਹਰਿਰਾਇ (ਜੀ ਹੋਏ), (ਉਨ੍ਹਾਂ ਹੀ ਵਾਂਙ ਹੋਏ। ਹਰਿ ਕ੍ਰਿਸ਼ਨ ਜੀ ਦੁਖਾਂ ਨੂੰ ਦਲਨ ਵਾਲੇ ਤੇ (ਸ਼੍ਰੀ ਗੁਰੂ ਤੇਗ਼ ਬਹਾਦਰ) ਨਾਵੇਂ ਗੁਰੂ ਤੇ ਸ਼੍ਰੀ ਗੁਰੂ) ਗੋਬਿੰਦ ਸਿੰਘ ਜੀ (ਵੈਰੀਆਂ ਨੂੰ) ਦਲਣ ਵਾਲੇ, (ਕਵਿ ਆਦਿ ਤੋਂ ਲੈ ਅੰਤ) ਤਕ (ਸਾਰੇ ਗੁਰਾਂ ਦੇ) ਚਰਨਾਂ ਤੇ ਡਿੱਗਕੇ (ਓਥੇ ਹੀ) ਪੈ ਰਿਹਾ ਹੈ।

੩. 'ਕਵਿ–ਸੰਕੇਤ' ਮਿਰਯਾਦਾ ਦਾ ਮੰਗਲ।

ਚੌਪਈ॥ ਚੰਦਨ ਸੇਤ ਸੁ ਚਰਚਤਿ ਅੰਗਾ।ਚੰਦ ਮਨਿੰਦ ਬਦਨ ਸਿਤ ਰੰਗਾ। ਚੰਦ੍ਰਿਕ ਸੇਤ ਲਗਨੋ ਤਨ ਸੰਗ। ਜਲ ਪ੍ਰਵਾਹਿ ਜਿਹ ਰੰਗ ਸੁ ਰੰਗ॥ ੩॥ ਚੌਦਹਿੰ ਲੋਕਨਿ ਬਯਾਪ ਮਹਾਂਨੀ। ਉਚਰਤਿ ਕੋਟਹੁੰ ਅੰਤ ਨ ਜਾਨੀ। ਨਈ ਨਈ ਨਿਤ ਕਵਿਨਿ ਬਖਾਨੀ।ਅਸ ਬਾਨੀ ਪਦ ਬੰਦਨ ਠਾਨੀ॥੪॥

ਚੰਦਨ ਸੇਤ=ਚਿੱਟਾ ਚੰਦਨ। ਚਰਚਤਿ=ਛਿੜਕਿਆ ਹੋਇਆ।
ਚੰਦ੍ਰਿਕ=ਕਪੂਰ। (ਅ) ਚਾਂਦਨੀ। ਤੁਕ ਦਾ ਅਰਥ:–ਮਾਨੋਂ ਚਿੱਟੀ ਚਾਂਦਨੀ ਹੀ ਤਨ ਨਾਲ ਲਗ ਰਹੀ ਹੈ।

ਜਲ ਪ੍ਰਵਾਹ=ਜਲ ਦਾ ਪ੍ਰਵਾਹ। ਰੰਗਾ ਦੇ ਜਲ ਦੇ ਪ੍ਰਵਾਹ ਤੋਂ ਮੁਰਾਦ ਹੈ, ਜਿਸ ਦਾ ਪ੍ਰਵਾਹ ਚਿੱਟਾ ਗਿਣਿਆ ਹੋਇਆ ਹੈ। ਜਾਪਦਾ ਹੈ ਕਿ ਸ਼ੁੱਧ ਪਾਠ 'ਜਲ ਪ੍ਰਵਾਹ ਜਹਿ ਰੰਗ ਸੁਰੰਗ' ਸੀ=ਜਿਸ ਦਾ ਰੰਗ ਰੰਗਾ ਦੇ ਜਲ ਪ੍ਰਵਾਹ ਵਰਗਾ ਹੈ। ਜਲ ਪ੍ਰਵਾਹ ਵਿਚ ਮੁਰਾਦ ਲੁਸ ਲੁਸ ਕਰਨ ਦੀ ਤੇ ਲਹਿਰਨ ਦੀ ਥੀ ਹੈ।

ਅਰਥ--ਜਿਸ (ਦੇ ਤਨ ਦੇ) ਅੰਗ ਚਿੱਟੇ ਚੰਦਨ ਨਾਲ ਚਰਚਤਿ ਹਨ, ਮੁਖ ਦਾ ਰੰਗ ਚੰਦ੍ਰਮਾ ਵਰਗਾ ਚਿੱਟਾ ਹੈ, ਜਿਸ ਦੇ ਤਨ ਨਾਲ ਲਗਾ ਹੈ ਚਿੱਟਾ ਕਪੂਰ, ਜਿਸ ਦਾ ਸੁਹਣਾ ਰੰਗ ਜਲ ਪ੍ਰਵਾਹ ਦੇ ਰੰਗ ਵਾਙੂ (ਲਹਿਰਦਾ ਭਾਸਦਾ) ਹੈ ॥ ੩ ॥

ਜੋ ਮਹਾਨ (ਬਾਣੀ ਕਿ) ਚੌਦਾਂ ਲੋਕਾਂ ਵਿਚ ਵਿਆਪਕ ਹੈ। (ਜਿਸ ਬਾਣੀ ਨੂੰ) ਕਰੋੜਾਂ ਉਚਾਰ ਰਹੇ ਹਨ, (ਜਿਨ੍ਹਾਂ ਦਾ ਮੈਂ) ਅੰਤ ਨਹੀਂ ਜਾਣਦਾ। ਨਵੀਂ ਤੋਂ ਨਵੀਂ (ਬਾਣੀ) ਨਿਤ ਕਵੀ ਆਖਦੇ ਹਨ,ਐਸੀ ਬਾਣੀ ਨੂੰ (ਮੈਂ)ਵੀ ਚਰਨਾਂ ਤੇਮੱਥਾ ਟੇਕਦਾ ਹਾਂ।

ਸੁਨਹੁ ਕਥਾ ਸ਼੍ਰੀ ਕਲਗ਼ੀਧਰ ਕੀ। ਸ਼ੋਭਾ ਪਰਹਰਿ ਦੁਰਮਤਿ ਉਰ ਕੀ। ਅਚਰਜ ਚਰਿਤ੍ਰ ਗੁਰੂ ਕੇ ਅਹੈਂ। ਕਿਸ ਮਹਿ ਸ਼ਕਤਿ ਜੁ ਸਗਰੇ ਕਹੈ॥੫॥ ਗੁਰ ਕ੍ਰਿਪਾਲ ਜੋਤਿਕ ਕਿਧ ਕਰੁਨਾ।ਮੈਂ ਭੀ ਕਰਹੁੰ ਤਿਤਿਕ ਜਸੁ ਬਰਨਾ। ਮੋ ਮਹਿ ਸ਼ਕਤਿ ਨ ਰੈਚਕ ਭਰ ਹੈ।ਅਪਨੇ ਚਲਿਤ ਆਪ ਹੀ ਕਰਿਹੈ॥੬॥ ਭਯੋ ਖਾਲਸਾ ਪੰਥ ਬਿਸਾਲਾ। ਤਿਨ ਕੋ ਜੁੱਧ ਪ੍ਰਬੰਧ ਕਰਾਲਾ[1]। ਬਰਨਨ ਕਰੋਂ ਸੁਨੋ ਮਨ ਲਾਏ। ਸ਼੍ਰੀ ਕਲਗ਼ੀਧਰ ਜਿਮ ਕਰਿਵਾਏ ॥ ੭ ॥ ਨਿਤ ਸਿੰਘਨਿ ਕੀ ਸਭਾ ਲਗਾਵੈਂ। 'ਹਤਹੁ ਰਿਪੁਨ'ਉਪਦੇਸ਼ ਦ੍ਰਿੜਾਵੈਂ।ਸ਼ਸਤ੍ਰਨ ਕੋ ਅੱਭਯਾਸ ਸਦੀਵਾ। ਮਤਿ ਊਚੀ ਰਾਖਹੁ ਮਨਿ ਨੀਵਾ' ॥ ੮ ॥ ਆਯੁਧ ਕੋ ਵਿਸਾਹੁ ਨਹਿੰ ਕਰੈਂ। ਅੰਗ ਮਨਿੰਦ ਰੈਨ ਦਿਨ ਧਰੈਂ[2]। ਵਾਹਿਗੁਰੂ ਜੀ ਕੀ ਰਹਿ ਫਤੇ। ਗਰਜਤਿ ਭਯੋ ਖਾਲਸਾ ਅਤੇ ॥ ੯ ॥ ਨਿਤਪ੍ਰਤਿ ਸੰਗਤਿ ਅਤਿਸ਼ੈ ਆਵੈ। ਬਸਹਿ ਅਨੰਦਪੁਰਿ ਮੋਦ ਬਢਾਵੈ। ਥਿਰਹਿੰ ਸਦੀਵ ਸਿੰਘ ਦਲ[3]ਭਯੋ।ਬਲੀ ਤੁਰੰਗਮ ਚਢਿਬੇ ਲਯੋ॥੧੦॥ਕਿਸ ਕੋ ਅਸੁ[4]ਕਲਗ਼ੀਧਰ ਦੇਤਿ।ਕੋ ਮੁਲ ਆਨਹਿ ਅਪਨਿ ਨਿਕੇਤ[5]।ਬ੍ਰਿੰਦ ਬਟੋਰ ਸੁਦਾ ਗੁਰ ਆਨੈਂ। ਲੇਤਿ ਮੋਲ ਗੁਰ ਦਰਬ ਮਹਾਨੈ ॥ ੧੧ ॥ ਲਗੇ ਤਬੇਲੇ ਸੁੰਦਰ ਘੋੜੇ। ਚਪਲ[6], ਬਿਸਾਲ[7], ਭਰੇ ਤਨ[8], ਜੋੜੇ[9]। ਕੇਤਿਕ ਹਾਥੀ ਰਹਿ ਗੁਰਦ੍ਵਾਰੇ। ਝੂਲਤਿ ਝੂਲਨ ਡਾਰਿ ਸ਼ਿੰਗਾਰੇ ॥੧੨॥ ਬ੍ਰਿੰਦ ਬ੍ਰਿੰਦ ਨਰ ਬ੍ਰਿੰਦ ਸਥਾਨ[10]।

[1]ਭਯਾਨਕ ਜੁੱਧਾਂ ਦਾ ਪ੍ਰਸੰਗ। [2]ਅੰਗਾਂ ਵਾਂਙ (ਸ਼ਸਤ੍ਰ) ਰਾਤ ਦਿਨ ਧਾਰਦੇ ਹਨ। [3]ਸਿੰਘਾਂ ਦੀ ਸੈਨਾਂ। [4]ਘੋੜਾ। [5]ਆਪਣੇ ਘਰੋਂ। [6]ਚਾਲਾਕ। [7]ਲੰਮੇ ਤੇ ਉਚੇ। [8]ਸਰੀਰ ਦੇ ਭਰਵੇਂ। [9]ਜੋੜੀਆਂ ਵਿਚ। [10]ਬਹੁਤੇ ਥਾਵਾਂ ਤੇ ਸਮੂਹਾਂ ਦੇ ਸਮੂਹ ਪੁਰਸ਼।

ਉਤਰੇ ਡੇਰੇ ਪਰੇ ਮਹਾਂਨ। ਸਤਿਗੁਰ ਪੌਰ ਭੀਰ ਬਹੁ ਰਹੈ। ਰਾਜਨ ਕੇ ਵਕੀਲ ਥਿਰ ਲਹੈਂ ॥ ੧੩ ॥ ਭੀਰ ਬਜ਼ਾਰ ਬਿਖੈ ਬਹੁ ਨਰ ਕੀ। ਦੇਸ਼ ਬਿਦੇਸ਼ੀ ਬੇਸਨ ਧਰ ਕੀ[1] । ਬਧਨੋ ਅਨੰਦਪੁਰਾ ਬਡ ਨਗਰੰ।ਆਵਹਿੰ ਚਲੇ ਸਿੱਖ ਦਿਸ਼ਿ ਸਗਰੰ[2]॥੧੪॥ਨਿਕਟ ਨਿਕਟ ਤ੍ਰਿਣ ਕਤਹੁੰ ਨ ਰਹੈ।ਖੋਜਤਿ ਤਿਸੀ ਦੂਣ ਕੋ ਲਹੈ । ਛੁਧਿਤ ਰਹਤਿ ਘੋਰੇ ਗਨ ਹਾਥੀ । ਚਾਰਾ ਅਲਪ ਆਇ ਬਨ ਸਾਥੀ[3] ॥ ੧੫ ॥ ਮਿਲਨੋ ਖਾਲਸਾ ਇਕ ਦਿਨ ਗ਼ਰਜ਼ੀ[4] । ਮਰਜ਼ੀ ਲਖੀ ਗੁਜ਼ਾਰਤਿ ਅਰਜ਼ੀ । 'ਸੁਨੀਅਹਿ ਸ਼੍ਰੀ ਸਤਿਗੁਰ ਮਹਾਰਾਜਾ! ਨਿਕਟ ਨ ਰਹਨੋ ਹਾਥੀਅਨਿ ਖਾਜਾ ॥੧੬॥ ਤਿਮ ਹੀ ਤ੍ਰਿਣ ਨ ਤੁਰੰਗਮ ਕੇਰੇ । ਨਹਿੰ ਪਾਈਯਤ ਹੈਂ ਕਿਤਹੂੰ ਨੇਰੇ । ਰਹੈਂ ਛੁਧਿਤ ਗਜ ਬਾਜਿ ਸੁ ਦੁਰਬਲ । ਤੁਮ ਬਿਨ ਕਹੋ ਨ ਜਾਹਿੰ ਅਨਤ ਥਲ[5]॥੧੭॥ ਮਰਦਨ ਦੂਨ ਭਈ ਸਭਿ ਨੇਰੇ[6]।ਨਿਤ ਆਮਦ ਗਜ ਹਯਨਿ ਘਨੇਰੇ । ਇਸ ਕਾਰਣ ਹਮ ਭਾਖੀ ਅਰਜ਼ੀ।ਕਰਹਿ ਖਾਲਸਾ ਰਾਵਰਿ ਮਰਜ਼ੀ॥੧੮॥ਕੀਰਤਪੁਰਿ ਆਨੰਦ-ਪੁਰਿ ਸਾਰੇ।ਸੰਗਤ ਬਿਚਰਤਿ ਗਿਰਨਿ ਕਿਨਾਰੇ।ਤਿਮ ਹੀ ਸਿੰਘਨ ਕੋ ਦਲ ਹੋਵਾ । ਵਿਚਰਹਿ ਵਹਿਰ ਅਖੇਰਨਿ ਜੋਵਾ[7] ॥੧੯॥ ਸ਼੍ਰੀ ਕਲਗ਼ੀਧਰ ਗੁਨ ਗਨ ਖਾਨੀ । ਸੁਨੀ ਖਾਲਸੇ ਕੀ ਅਸ ਬਾਨੀ । ਅਵਨੀ ਭਾਰ ਨਿਵਾਰਨ ਹੋਤ । ਘਾਲਨ ਘਨੋ ਜੰਗ ਰਿਪੁ ਖੇਤ[8]॥੨੦ ॥ਸਿੰਘਨਿ ਕੋ ਸੰਘਰ[9] ਸਿਖ-ਰਾਵਨਿ।ਦੇਨਿ ਰਾਜ ਕੋ, ਤੇਜ ਵਧਾਵਨਿ।ਦੇਗ਼ ਤੇਗ਼ ਮਹਿੰ ਫਤੇ ਕਰਨਕੋ। ਲੇਨਿ ਬਚਾਇ ਜੁ ਗਹੈ ਸ਼ਰਨ ਕੋ॥੨੧॥ਘਨਸੁਰ ਸੋਂ ਗਰਜੇ ਰਿਪੁ ਹਾਨੀ[10]। ਕਹੀ ਖਾਲਸੇ ਸੋਂ ਇਮ ਬਾਨੀ । 'ਸੁਤ ਪਰਵਾਰ ਬਧਤਿ ਹੈ ਜਸੋਂ ਜਸੋਂ[11] । ਜਲ ਸਮ ਧਰਨੀ ਪਸਰਹਿੰ ਤਸੋਂ ਤਸੋਂ[12] ॥ ੨੨ ॥ ਏਕ ਦੂਨ ਅਬਿ ਕਹਾਂ ਬਿਚਾਰੀ । ਪਸਰਹਿੰ ਸਿੰਘ ਧਰਾ ਮਹਿੰ ਸਾਰੀ।ਅਪਰ ਦੂਨ ਮਹਿੰ ਚਢਿ ਗਮ-ਨੀਜੈ । ਸਾਵਧਾਨ ਸ਼ਸਤ੍ਰਨਿ ਧਰਿ ਲੀਜੈ॥੨੩॥ ਜਹਿੰ ਤ੍ਰਿਣ[13] ਹੋਰਹੁ ਹਰੇ ਕਿਸੂ ਕੇ ।ਤਹਾਂ ਖਾਲਸੇ ਕੋ ਦਲ ਢੂਕੈ[14]।ਬਹੁਰ ਖੇਤ ਲਿਹੁ ਬਾਢਿਉਠਾਈ।

[1]ਦੇਸ਼ਾਂ ਬਦੇਸ਼ਾਂ ਦੇ ਵੇਸ ਧਾਰੀਆਂ ਦੀ ਭਾਵ ਦੇਸ਼ ਦੇਸ਼ ਦੇ ਵੇਸ ਦਿੱਸਦੇ ਹਨ । [2]ਸਾਰੇ ਪਾਸਿਆਂ ਦੇ । [3]ਨਾਲ ਦੇ ਬਨਾਂ ਵਿਚੋਂ ਥੋੜਾ ਚਾਰਾ ਮਿਲਦਾ ਹੈ । [4](ਆਪਣੀ) ਗਰਜ਼ ਵਾਸਤੇ । [5]ਹੋਰ ਥਾਂ ਤੇ । [6]ਭਾਵ ਦੂਣ ਦਾ ਤ੍ਰਿਣ ਮੁੱਕ ਚੁਕਾ ਹੈ । [7]ਸ਼ਿਕਾਰਾਂ ਨੂੰ ਭਾਲਦੇ । [8]ਵੈਰੀਆਂ ਨਾਲ ਯੁੱਧ ਭੂਮੀ ਵਿਚ ਬਹੁਤ ਜੰਗ ਕਰਨ ਲਈ । [9]ਜੰਗ (ਕਰਨਾ) । [10]ਸ਼ੱਤ੍ਰੂ ਨਾਸ਼ਕ । [11]ਜਿਵੇਂ ਜਿਵੇਂ ਸੁਤ ਤੇ ਪਰਿਵਾਰ ਵਧਦੇ ਹਨ । [12]ਪਾਣੀ ਵਾਙੂ ਧਰਤੀ ਉਤੇ ਤਿਉਂ ਤਿਉਂ ਫੈਲਦੇ ਹਨ । ਭਾਵ ਜਿਵੇਂ ਪਾਣੀ ਵਧੇ ਤਾਂ ਧਰਤੀ ਤੇ ਫੈਲਦਾ ਹੈ । [13]ਘਾਹ ਪੱਠੇ । [14]ਜਾਵੇ ।

ਗਜ ਬਾਜਿਨਿ ਚਾਰਹੁ ਸਮੁਦਾਈ[1] ॥ ੨੪ ॥ ਦੈ ਕਰਿ ਭੇਟ[2], ਮਿਲਹਿ ਜੋ ਆਇ। ਹੁਇ ਸਹਾਇ ਤਿਹ ਲੇਹੁ ਬਚਾਇ[3]।ਜਹਿੰ ਅਕਰਹਿੰ[4] ਮਿਲਿਬੇ ਨਹਿੰ ਆਵਹਿੰ। ਨਿਜ ਰਾਜਨਿ ਕੋ ਜੋਰ ਜਨਾਵਹਿੰ॥੨੫॥ਤਹਾਂ ਨ ਤਜੀ-ਅਹਿ ਲੇਹੁ ਕਹੀ ਕਰਿ[5]। ਆਨਹੁ ਤ੍ਰਿਪਤ ਤੁਰੰਗਮ ਲੇਂ ਚਰ[6]। ਦਿਨ ਪ੍ਰਤਿ ਕਰਹੁ ਇਸੀ ਬਿਧਿ ਫੇਰੇ। ਸਭਿ ਰਾਜਨਿ ਢਿਗ ਦੇਸ਼ ਘਨੇਰੇ*[7] ॥ ੨੬ ॥ ਸੁਨਿ ਗੁਰ ਹੁਕਮ ਖਾਲਸਾ ਗਰਜਸੋ। ਬਾਂਛਹਿ ਹਿੰਦੂ ਤੁਰਕਨਿ ਤਰਜਸੋ[7]। ਜੇ ਨ ਜਰਹਿੰ[8] ਉਰ ਜਰਿ ਜਰਿ ਜਾਹ। ਦੁਖ ਦੈਬੇ ਜਿਮ ਤ੍ਰਿਣ ਦ੍ਰਿਗ ਮਾਂਹਿ ॥੨੭॥ ਅਵਨੀ ਲੇਨਿ ਇਰਾਦਾ ਧਰਸੋ। ਚਹਤਿ ਗਰਬ ਰਾਜਨ ਪਰਹਰਸੋ। ਗੁਰੂ ਮਨੋਰਥ ਸਾਚ ਕਰਨਿ ਕੋ। ਸਫਲਹਿੰ ਸਿੰਘਨਿ ਸ਼ਸਤ੍ਰ ਧਰਨ ਕੋ[9]॥੨੮॥ਸਭਾ ਬਿਖੈ ਆਇਸੁ ਇਮ ਕਰੈ। ਉਠੈ ਪ੍ਰਭੂ ਨਿਜ ਮੰਦਿਰ ਬਰੈ। ਖਾਨ ਪਾਨ ਕਰਿਕੈ ਸੁਖ ਪਾਯੈ। ਸੁਪਤਿ ਜਥਾ ਸੁਖ ਨਿਸਾ ਬਿਤਾਯੈ ॥ ੨੯ ॥ ਬਡੀ ਪ੍ਰਾਤਿ ਉਠਿ ਬਜਸੋ ਨਗਾਰਾ। ਸੁਨਤਿ ਖਾਲਸਾ ਹੋਯਸਿ ਤਯਾਰਾ। ਗਹਿ ਗਹਿ ਤੁਪਕਨਿ ਚਢੈ ਤੁਰੰਗ। ਗਮਨਹਿੰ ਵਹਿਰ ਬੀਰਤਾ ਸੰਗ ॥੩੦॥ ਭੀਮਚੰਦ ਕੋ ਗ੍ਯਾਨਿ ਗਏ। ਜਿਨ ਡਰ ਧਾਰਿ ਅਕੋ-ਰਨ ਦਏ[10]। ਦੁਗਧ ਦਧੀ ਦੈ ਕਰਿ ਘ੍ਰਿਘ੍ਰਿਆਏ। ਕ੍ਰਿਪਾ ਧਾਰਿ ਸੋ ਲੀਨਿ ਬਚਾਏ॥੩੧॥ਭਏ ਸਮੁਖ ਜੋ ਸ਼ਸਤ੍ਰਨਿ ਗਹਿ ਗਹਿ।ਤਿਨ ਪਰ ਮੁਚੀ ਮਾਰਿ ਰਿਪੁ ਲਹਿ ਲਹਿ। ਦੁਹਰਿ ਚੋਬ ਧੌਂਸੇ ਪਰ ਧਰੀ। ਤਬਿ ਗੁਲਕਨਿ ਕੀ

---

[1]ਚਾਰੋ ਸਾਰਿਆਂ ਨੂੰ। [2]ਕੀਮਤ ਦੇਕੇ (ਲਓ)। [3]ਤੇ ਜੋ (ਆਪ) ਆਕੇ ਮਿਲ ਪਵੇ ਉਸ ਨੂੰ ਬਚਾ ਲਓ। (ਅ) ਜੋ ਭੇਟਾ ਦੇਕੇ ਆ ਮਿਲੇ ਉਸ ਨੂੰ ਬਚਾ ਲਓ। [4]ਆਕੜਨ ਭਾਵ ਮੁੱਲ ਲੈਕੇ ਥੀ ਠਾ ਦੇਣ। [5]ਕਹੀ ਕਰਨਾ=ਕਾਛੂਆਂ ਦਾ ਖੜੀ ਖੇਤੀਆਂ ਦਾ ਅੰਦਾਜ਼ਾ ਲਾਕੇ ਕਹੀ ਨਾਲ ਚੁਗਿਰਦੇ ਨਿਸ਼ਾਨ ਪਾ ਦੇਣੇ। (ਅ) ਫੌਜੀ ਲੋੜ ਵੇਲੇ ਘਾਹ ਤੇ ਪੱਠੇ ਦੇ ਖੇਤਾਂ ਨੂੰ ਅੰਦਾਜ਼ੇ ਨਾਲ ਜਾਚਕੇ ਮਾਲਕਾਂ ਤੋਂ ਮੁੱਲ ਲੈਣਾ ਤੇ ਕਹੀ ਨਾਲ ਗਿਰਦੇ ਟੱਕ ਲਾ ਦੇਣਾ ਜੋ ਪਛਾਣ ਰਹੇ। (ੲ) ਜੇ ਲੋੜ ਵੇਲੇ ਮਾਲਕ ਮੁੱਲ ਲੈਕੇ ਨਾ ਦੇਣ ਤਾਂ ਮੱਲੋ ਮੱਲੀ ਕਬਜ਼ਾ ਕਰ ਲੈਣਾ, ਨਿਸ਼ਾਨ ਕਹੀ ਦੇ ਲਾ ਦੇਣੇ, ਯਾ ਲੋੜ ਮੁਜਬ ਤਦੋਂ ਹੀ ਵੱਢ ਲੈਣੇ ਤੇ ਜ਼ਿਮੀਂ ਸਾਫ ਕਰ ਦੇਣੀ। (ਸ) (ਜੋ ਮੂੰਹੋਂ) ਆਖੇ ਸੋ ਕਰ ਲਓ। ਦੇਖੋ ਅੰਸੂ ੧੦ ਅੰਗ ੨੦ ਇਸੇ ਰੁਤ ਦਾ। [6]ਲਿਆਕੇ ਚਰਾ ਕੇ ਘੋੜੇ ਰਜਾਓ। [7]ਬਾਂਛਹਿ ਤਰਜਸੋ=ਤਾੜਨਾ ਚਾਹੁੰਦਾ ਹੈ। [8]ਜੋ ਨਹੀਂ ਸਹਾਰਦੇ। [9]ਸਿੰਘਾਂ ਦੇ ਸ਼ਸਤ੍ਰ ਧਾਰੇ ਸਫਲ ਕਰਨੇ ਨੂੰ। [10]ਭੇਟਾ ਦਿਤੀਆਂ। *ਭੀਮ ਚੰਦ ਆਦਿ ਨੇ ਪਿੰਡਾਂ ਤੋਂ ਪੱਠੇ ਵਗੈਰਾ ਮਿਲਣ ਦੀ ਮਨਾਹੀ ਕੀਤੀ ਸੀ, ਇਸ ਕਰਕੇ ਇਹ ਹੁਕਮ ਸਾਦਰ ਹੋਏ ਸਨ।

ਬਰਖਾ ਕਰੀ[1] ॥ ੩੨ ॥ ਖੇਤੀ ਲਈ ਵਹਿਰ ਤੇ ਕਾਟ। ਬਾਰੇ ਗ੍ਰਾਮ ਬਿਖੈ ਰਿਪੁ ਡਾਟਿ[2]। ਲਾਦਿ ਲਾਦਿਸੋ ਛੋਰਨਿ ਆਏ। ਲਰੇ ਖਾਲਸੇ ਸ਼ੱਤ੍ਰੂ ਹਟਾਏ ॥੩੩॥[3]ਜੇ ਨ ਟਰਹਿ ਲਰਿਬੇ ਦੁਖ ਮਾਨ।ਪਿਖਿਖੇਤੀ ਕੋ ਬਹੁ ਨੁਕੈਸਾਨ[4]। ਤਿਨਹੁੰ ਪਲਾਵਹਿ ਗ੍ਰਾਮ ਮਝਾਰੇ[5]। ਚਲਹਿੰ ਸਦਨ ਤੇ ਨਿਕਸਿ ਭਰਾਰੇ[6] ॥੩੪॥ਲੂਟ ਲੂਟ ਸਭਿਹਿਨਿ ਕੋ ਲੇਈਂ।ਮਹਾਂ ਤ੍ਰਾਸ ਰਿਪ ਗਨ ਕੋ ਦੇਈਂ। ਬਿਜੈ ਪਾਇ ਕਰਿ ਕਰਤਿ ਅਨੰਦੰ। ਹਟਹਿ ਖਾਲਸਾ ਪੁਰੀ ਅਨੰਦੰ ॥੩੫॥ ਮਨ ਭਾਵਤਿ ਗਜ ਬਾਜਨਿ ਆਗੇ। ਪਾਵਹਿੰ ਤ੍ਰਿਣਨਿ ਖਾਨ ਸਭਿ ਲਾਗੇ। ਕਰਹਿੰ ਸੁਚੇਤਾ[7] ਸਤਿਗੁਰ ਦਰਸੈਂ। ਹਰਖਹਿੰ ਚਰਨ ਕਮਲ ਕਹੁ ਪਰਸੈ ॥੩੬॥ ਵਾਹਿਗੁਰੂ ਜੀ ਕੀ ਕਹਿ ਫਤੇ। ਲਗੇ ਦਿਵਾਨ ਖਾਲਸਾ ਮਤੇ[8]।ਸੁਧ ਸਤਿਗੁਰ ਕੋ ਸਕਲ ਬਤਾਵੈਂ। 'ਇਮ ਦੂਣਨ ਮਹਿੰ ਧੂਮ ਮਚਾਵੈਂ' ॥੩੭॥ 'ਅਮੁਕ ਗ੍ਰਾਮ ਆਜ ਬਹੁ ਲਰੇ'। 'ਅਮੁਕੋ ਤੇ ਤ੍ਰਿਣ ਬਾਢਨਿ ਕਰੇ' 'ਅਮਕੋ ਲੂਟ ਖਾਲਸੇ ਲੀਨੋ'।'ਅਮੁਕੋ ਮਿਲਸੋ ਬਚਾਵਨਿ ਕੀਨੋ' ॥ ੩੮ ॥ ਦੁਤਿਯ ਦਿਵਸ ਮਹਿੰ ਤਿਸ ਬਿਧਿ ਗਏ।ਜਾਇ ਕਹੀ ਕੀਨਸਿ ਤ੍ਰਿਣਲਏ। ਨਏ ਗ੍ਰਾਮ ਕੋ ਨਿਤ ਚਲਿ ਜਾਵੈਂ।ਲੂਟ ਕੂਟ ਕਰਿ ਕੈ ਚਲਿ ਆਵੈਂ ॥੩੯॥ ਮਾਚੀ ਧੂਮ ਸੁ ਦੇਸ਼ ਪਹਾਰਨਿ। ਪਰਹਿ ਲਰਾਈ ਮਰਿਬੇ ਮਾਰਨ। ਮਰੇ ਸੈਂਕਰੇ ਆਯੁਧ ਧਾਰੀ। ਪਰੇ ਸੈਂਕਰੇ ਘਾਇਲ ਭਾਰੀ ॥ ੪੦ ॥ ਖੇਤੀ ਕਟੀ ਵਹਿਰ ਤੇ ਸਾਰੀ। ਕਿਤੇ ਗ੍ਰਾਮ ਹ੍ਵੈ ਗਏ ਉਜਾਰੀ। ਕੇਤਿਕ ਰਾਖੀ ਲਗੇ ਸੁ ਦੇਨਿ[9]।ਸਕਲ ਸਮਾਜ ਬਚਾਇ ਸੁ ਲੇਨਿ॥੪੧॥ ਢਿਗ ਢਿਗ ਹੁਤੇ ਅਨੰਦ-ਪੁਰਿ ਜੋਈ। ਮਾਨੀ ਆਨ ਨੰਮ੍ਰਿ ਭੁ ਤੋਈ। ਜੇ ਰਾਜਨ ਕੇ ਬਲਕੋ ਧਰੈਂ। ਤਿਨ ਪਰ ਗ਼ਜ਼ਬ ਗੁਜ਼ਾਰਨਿ ਕਰੈਂ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਖਾਲਸਾ ਬਹਿਰ ਚਢਨ' ਪ੍ਰਸੰਗ ਬਰਨਨੰ ਨਾਮ ਪ੍ਰਥਮੋ ਅੰਸੂ ॥ ੧ ॥

੨.[ਸ਼ੰਕਰ ਵਰਣ]।

ਦੋਹਰਾ ॥ ਪ੍ਰਜਾ ਗਈ ਦੁਖ ਪਾਇ ਕੈ ਰਾਜਨ ਪਾਸ ਪੁਕਾਰ। 'ਲੁਟੇ ਗ੍ਰਾਮ

[1]ਦੁਹਰੀ ਚੋਬ ਡੰਕੇ ਤੇ ਦੋਨੀ ਤੇ ਖਾਲੀ ਸ਼ਲਖਾਂ ਛੱਡਣੀਆਂ ਏਹ ਡਰਾਉਣ ਵਾਸਤੇ ਹੁੰਦੀਆਂ ਸਨ। [2]ਡਾਂਟ ਕੇ ਫੈਰੀ ਪਿੰਡਾਂ ਦੇ ਅੰਦਰ ਵਾੜ ਦਿਤੇ। [3]ਜਿਹੜੇ (ਆਪਣੀ) ਖੇਤੀ ਦੇ ਬਹੁਤੇ ਨੁਕਸਾਨ ਦਾ ਦੁੱਖ ਮੰਨਕੇ ਲੜਨ ਤੋਂ ਟਲਦੇ ਨਹੀਂ। [4]ਭਜਾ ਦਿੰਦੇ ਹਨ ਪਿੰਡ ਵਿਚੋਂ। [5]ਡਰਦੇ ਨਿਕਲ ਜਾਂਦੇ ਹਨ। [6]ਘਰਾਂ ਤੋਂ ਸੁਚੇਤ ਹੋਕੇ। [7]ਸਲਾਹ ਮਸ਼ਵਰੇ ਲਈ। (ਅ) ਚੜ੍ਹਦੀਆਂ ਕਲਾਂ ਵਾਲੇ [ਮੱਤੇ=ਮਸਤ, ਉੱਚਮਨੇ]। [8]ਭਾਵ ਪਰਜਾ ਦਾ ਇਹ ਕਹਿਣਾ ਕਿ ਸਾਨੂੰ ਰੱਖ ਲਓ ਤੇ ਅਸੀਂ ਇਸ ਰਾਖੀ ਦੇ ਬਦਲੇ ਪੱਠੇ ਆਦਿ ਆਪ ਨੂੰ ਦਿਆਂਗੇ।

ਸਭਿ ਖਾਲਸੇ ਮਾਰੇ ਕਰੇ ਉਜਾਰ ॥ ੧ ॥ਚੌਪਈ॥ ਕਸੋਂ ਨ ਕਰੋ ਪਰਜਾ ਰਖਵਾਰੀ?ਜਿਸ ਤੇ ਲੇਤੇ ਦਾਮ ਹਜ਼ਾਰੀ।ਜੇ ਨਹਿ ਚਲ ਕਰਿ ਕਰਹੁ ਸਹਾਇ। ਤੌ ਸਭਿ ਦੂਨ ਉਜਰ ਕਰਿ ਜਾਇ' ॥੨ ॥ ਭੀਮਚੰਦ ਤੇ ਆਦਿਕ ਰਾਜੇ। ਸ਼ਨਤਿ ਪੂਜਾ ਤੇ ਕੀਨਿ ਕੁਕਾਜੇ[1]। ਗ੍ਰਾਮ ਗ੍ਰਾਮ ਮਹਿ ਚਮੂੰ ਉਤਾਰੀ। ਦੁੰਦਭਿ ਢੋਲ ਦੀਨਿ ਸੰਗ ਭਾਰੀ ॥ ੩ ॥ ਚਿੰਤਾਤੁਰ ਸੁਨਿ ਸੁਨਿ ਸਭਿ ਭਏ। ਆਪਸ ਬਿਖੈ ਮੇਲ ਕਰਿ ਲਏ। ਮਿਲਸੋ ਹੰਡੂਰੀ ਅਰੁ ਜਸਵਾਲ। ਭੀਮ ਚੰਦ ਆਦਿਕ ਗਿਰਪਾਲ ॥ ੪ ॥ 'ਅਬਿ ਗੁਰ ਦਲ ਕਰਿ ਧੂਮ ਮਚਾਈ। ਬਿਨਾ ਲਰੇ ਬਹੁ ਕਸੋਂ ਬਨਿ ਆਈ। ਇਤ ਦਿਸ਼ਿ ਜੋ ਅਖੇੜ ਭੀ ਚੜ੍ਹੈਂ। ਕਰਿ ਨੁਕਸਾਨ ਸਿੰਘ ਦਲ ਲੜੈ[2] ॥ ੫ ॥ ਸਭਿ ਮਿਲਿ ਇਕਥਲ ਹੋਇ ਲਰੀਜੈ।ਰਾਜ ਅਪਨੋ ਰਾਖਨਿ ਕੀਜੈ।ਐਸੀ ਮਾਰ ਕਰਹੁ ਇਕ ਬਾਰੀ। ਪੁਨ ਇਤ ਆਇ ਨ ਕਰੈ ਸੰਭਾਰੀ ॥੬॥ ਆਪ ਜਿ ਗੁਰ ਸ਼ਿਕਾਰ ਇਤ ਆਇ। ਫਿਰਿਬੋ ਦੇਹੁ ਨ ਤੁਪਕ ਚਲਾਇ। ਜਗ ਗੁਰ ਭਯੋ ਤ ਕਜ਼ਾ ਹੁਇ ਗਯੋ। ਨਹੀਂ ਰਾਜ ਤੌ ਹਮ ਨੇ ਦਯੋ ॥ ੭ ॥ ਜੋ ਸਨਮੁਖ ਹੁਇ ਦੇਹੁ ਨ ਜੰਗ। ਰਾਜ ਬਿਨਾਸ਼ ਕਰੈ ਸਰਬੰਗ[3]। ਕਿਤਨੇ ਗ੍ਰਾਮਨਿ ਖੇਤ ਉਜਾਰੇ। ਨੁਹ ਬਜਰੂੜ ਕਤਲ ਕਰਿ ਮਾਰੇ' ॥ ੮ ॥ ਇਮ ਸਲਾਹ ਕਰਿ ਚਮੂੰ ਸ਼ਿਥਾਰੀ। ਜਿਤ ਆਵਹਿ ਸਿੰਘਨਿ ਅਸਵਾਰੀ। ਲੇ ਲੇ ਢੋਲ ਬਜਾਇ ਨਗਾਰੇ।ਕਰਤਿ ਉਚ ਧੁਨਿ ਮਾਰ ਬਕਾਰੇ ॥੯॥ ਦੁੰਦ ਮਚਸੋ ਜਬਿ ਦੇਸ਼ ਮਝਾਰੀ। ਤਿਮ ਹੀ ਸਿੰਘ ਚਢੇ ਬਲ ਧਾਰੀ। ਕ੍ਰਿਖਿ ਕੰਟਤਿ ਬਹੁ ਮਚੈ ਲਰਾਈ। ਤੜ ਭੜ ਚਲਹਿ ਤੁਪਕ ਸਮੁਦਾਈ ॥੧੦॥ ਮਾਰਹਿੰ ਮਾਰਹਿੰ ਜੰਗ ਨਿਤ ਹੋਤਿ।ਕਬਿ ਕਿਤਹੂੰ ਕਬਿ ਕਿਤਹੁੰ ਉਦੋਤਿ। ਸੀਖੇ ਜੰਗ ਘਾਤ ਬਿਧਿ ਨਾਨਾ। ਦਿਨ ਪ੍ਰਤਿ ਰਿਪੁਨਿ ਸੰਗ ਘਮਸਾਨਾ ॥੧੧॥ ਇਕ ਦਿਨ ਬੈਠਸੋ ਲਗੇ ਦਿਵਾਨ। ਬੀਚ ਬਿਰਾਜਹਿੰ ਗੁਰ ਭਗਵਾਨ। ਚਲੀ ਬਾਰਤਾ ਕਰਿਬੇ ਜੁੱਧ। 'ਲਰਹਿੰ ਪਹਾਰੀ ਕਰਿ ਕਰਿ ਕ੍ਰੁੱਧ ॥੧੨॥ ਤਊ ਨ ਠਹਿਰਹਿੰ ਖੇਤ ਮਝਾਰੇ। ਕਾਤੁਰ ਹੋਤਿ ਪਰਹਿ ਜਬਿ ਮਾਰੇ[4]। ਕ੍ਰਿਪਾ ਧਾਰਿ ਗੁਰ ਤਬਹਿ ਬਖਾਨਾ। 'ਤੇਜ ਖਾਲਸੇ ਬਧਹਿ ਮਹਾਨਾ ॥ ੧੩ ॥ ਸਮਾ ਪਾਇ ਪਸਰਹਿ ਸਭਿ ਧਰਾ। ਹਿੰਦੂ ਤੁਰਕ ਨ ਹੋਵਹਿ ਖਰਾ। ਬਧੈ ਸਮਾਜ ਰਾਜ ਕੋ ਭਾਰਾ। ਜਬਿ ਬਿਦਤਹਿ

[1]ਮਾੜਾ ਕੰਮ ਕੀਤਾ (ਜੋ ਅੱਗੇ ਦੱਸਿਆ ਹੈ)। [2]ਸਿੰਘਾਂ ਦਾ ਦਲ ਜੇ ਲੜੇ। [3]ਸਾਰਾ ਰਾਜ ਨਾਸ਼ ਹਥ ਦੇਵੇਗਾ। [4]ਪੈਂਦੀ ਹੈ ਜਦੋਂ ਮਾਰ ਕਾਇਰ ਹੋ ਜਾਂਦੇ ਹਨ।

ਜਾਨਹਿੰ ਜਗ ਸਾਰਾ[1]॥੧੪॥ਸੁਨਿ ਕਰਿ ਦਯਾ ਸਿੰਘ ਬਡ ਧੀਰ।ਉਦੇ ਸਿੰਘ, ਆਲਮ ਸਿੰਘ ਬੀਰ। ਮੁਹਕਮ ਸਿੰਘ, ਸਾਹਿਬ ਸਿੰਘ ਜੋਧਾ। ਹਿੰਮਤ ਸਿੰਘ, ਰਾਮ ਸਿੰਘ ਬੋਧਾ[1] ॥ ੧੫ ॥ ਇਨ ਤੇ ਆਦਿ ਖਾਲਸਾ ਸਾਰਾ। ਕਰ ਜੋਰਤਿ ਸਰਬੱਤ੍ਰ ਉਚਾਰਾ।[2]ਮੁਗ਼ਲ ਪਠਾਨਨਿ ਤੇਜ ਬਡੇਰਾ। ਸਗਰੋ ਜਗਤ ਜੀਤ ਕਰਿ ਜ਼ੇਰਾ[2] ॥ ੧੬ ॥ ਅਬਿ ਹਮ ਹੁਕਮ ਆਪ ਕੋ ਚਾਹਤਿ। ਹਰਿਬੋ ਤੁਰਕਨ ਹੇਤੁ ਉਮਾਹਤਿ। ਭਯੋ ਖਾਲਸਾ ਬੀਰ ਬਿਸਾਲਾ।ਮੁਗ਼ਲ ਪਠਾਨ ਹੋਹਿੰ ਬਸਿ ਕਾਲਾ[3] ॥ ੧੭ ॥ ਪ੍ਰਥਮ ਮਰਦ ਕੋ[4] ਗਰਦ-ਮਿਲਾਵੈਂ। ਬਨਹਿੰ ਜ਼ਰਦਰੂ[5] ਭੀਰੁ ਪਲਾਵੈਂ। ਦਿਨਪ੍ਰਤਿ ਕਰਿ ਕਰਿ ਜੰਗ ਨਿਬੇਰੈਂ।ਪੁਰਿ ਕੇ ਦੁਰਗ ਕੋਟ ਸਭਿ ਘੇਰੈਂ*[1] ॥ ੧੮ ॥ ਚੌਪ ਖਾਲਸੇ ਕੀ ਸੁਨਿ ਸਤਿਗੁਰ। ਕਰਨੋ ਪ੍ਰਸੰਗ ਸਨਾਵਨਿ ਭਾ ਧੁਰੰ[6]†।[7]ਜਮ ਨੇ ਠਟਨੋ ਨੇਮ ਇਕ ਬੇਰੀ।–ਹਿੰਸਾ ਮੈਂ ਨ ਕਰਉਂ ਕਿਸ ਕੇਰੀ–॥ ੧੯ ॥ ਪ੍ਰਜਾ ਬਿਸਾਲ ਵਧੀ ਤਿਸ ਕਾਲਾ। ਭਯੋ ਦੂਰ ਡਰ ਕਾਲ ਕਰਾਲਾ[7]। ਇਕ ਇਕ ਕੈ ਪਰਵਾਰ ਘਨੇਰੇ। ਨਿਪਜੀ ਸੰਤਤਿ ਅਗਹੁੰ ਅਗੇਰੇ[8] ॥੨੦॥ ਧਰਨੀ ਪਰ ਨਰ ਭੀਰ ਬਡੇਰੀ।ਜਨਮਹਿੰ ਨਿਤ ਮ੍ਰਿਤੁ ਕਿਸਹੁੰ ਨ ਕੇਰੀ। ਜਿਤ ਕਿਤ ਬਨ ਥਲ ਗ੍ਰਾਮ ਬਸੇ ਹੈਂ। ਸੁਖ ਤੇ ਹਰਖਤਿ ਨਹੀਂ ਤ੍ਰਸੇ ਹੈਂ ॥ ੨੧ ॥ ਦੇਵ ਕਰਮ ਜੋ ਬੇਦਹੁੰ ਬਰਨੇ। ਜੱਗਯ ਦਾਨ ਸਭਿ ਸਿਮਰਨ ਕਰਨੇ। ਸੋ ਸਭਿ ਛੋਰਿ ਕ੍ਰਿਸ਼ਟ ਹੁਇ ਗਏ। ਬਿਨਾ ਮਰਨ ਹੈਂਕਾਰੀ ਭਏ ॥ ੨੨ ॥ ਸਮਤਾ ਲਗੇ ਸੁਰਨਿ ਕੀ ਕਰਨੇ।–ਅਹੈਂ ਤਿਨਹੁੰ ਸਮ ਨਾਂਹਨਿ ਮਰਨੇ[9]–।ਤਬਹਿ ਦੇਵਤਾ ਮਿਲਿ ਕਰਿ ਸਾਰੇ। ਕਮਲਾਸਨ ਕੇ ਪਾਸ ਪੁਕਾਰੇ ॥ ੨੩ ॥–ਹੇ ਪ੍ਰਭੁ! ਸਭਿ ਤੁਮ ਸ੍ਰਿਸ਼ਟਿ ਬਨਾਈ। ਨਿਜ ਨਿਜ ਕਾਰਜ ਸਰਬ ਲਗਾਈ।ਜਿਮ ਆਗਨਾ ਦਿਗਪਾਲ-

---

[1]ਬੁਧੀਵਾਨ। [2]ਅਧੀਨ ਕਰ ਲਿਆ ਹੈ। [3]ਮੌਤ ਦੇ ਵੱਸ ਭਾਵ ਮਰਨਗੇ। [4]ਪਹਿਲੋਂ ਸੂਰਮਿਆਂ ਨੂੰ। [5]ਪੀਲੇ ਮੂੰਹ ਵਾਲੇ ਭਾਵ ਡਰੇ ਹੋਏ। [6]ਧੁਰੋਂ ਹੋਇਆ ਸੀ ਜੋ ਪ੍ਰਸੰਗ। [7]ਭਿਆਨਕ ਕਾਲ ਦਾ ਡੋਰ। [8]ਅੱਗੇ ਤੋਂ ਅੱਗੇ। [9]ਤਿਨ੍ਹਾਂ (ਦੇਵਤਿਆਂ ਦੇ) ਅਸੀਂ ਤੁੱਲ ਹਾਂ, ਸਾਨੂੰ ਮੌਤ ਨਹੀਂ।

*ਇਹ ਅਹੰਕਾਰ ਦੇ ਵਾਕ ਸਨ, ਇਸ ਦਾ ਸਮੋਧ ਅੱਗੇ ਹੋਵੇਗਾ।

†ਸੋ ਸਾਖੀ ਦੇ ਆਖੇਪਕਾਰ ਨੇ ਮੁਗਲ ਪਠਾਣਾਂ ਦੀ ਉਤਪਤੀ ਤੇ ਵਰਣ ਸ਼ੰਕਰ ਬਾਬਤ ਜੋ ਹਾਸੀ ਜੋਗ ਖਿਆਲ ਦਿੱਤੇ ਹਨ ਉਹੀ ਕਵਿ ਜੀ ਨੇ ਇੱਥੇ ਲਿਖੇ ਹਨ। ਇਹ ਸੋ ਸਾਖੀ ਦੀ ਪਹਿਲੀ ਸਾਖੀ ਹੈ ਤੇ ਅੰਸੂ ੪ ਦੇ ਅੰਤ ਜਾਕੇ ਸਮਾਪਤ ਹੁੰਦੀ ਹੈ।

ਨ[1] ਦਈ। ਤਿਮ ਤਿਮ ਕਾਰ ਹਮਹੁੰ ਸਭਿ ਕਈ ॥ ੨੪ ॥ ਤਪੁ ਆਦਿਕ ਜੋ ਕਰਮ ਹਮਾਰੇ। ਦੇਖਤਿ ਉਪਜੀ ਦਯਾ ਤੁਮਾਰੇ। ਅਪਨੀ ਸੇਵਾ ਜਾਨਿ ਬਿਸਾਲਾ। ਹਮ ਕੌ ਬਖਸ਼ਿਸ਼ ਕਰੀ ਕ੍ਰਿਪਾਲਾ ॥੨੫॥ ਜਿਸ ਤੇ ਸਰਬ ਲੋਕ ਹਿਤ ਲੇਨੇ[2]। ਹਮ ਕਹੁ ਮਾਨਿ ਲਗੇ ਬਲਿ ਦੇਨੇ[3]।ਸੋ ਹਮਰੀ ਮਨਤਾ ਜਗ ਮਾਂਹੀ। ਭਈ ਬਿਨਾਸ, ਕਰਤਿ ਕੌ ਨਾਂਹੀ ॥ ੨੬ ॥ ਤਪ ਕੌ ਕਰਨ ਨੇਮ ਜਮ ਲਏ[4]। ਲੋਕ ਮਰਨ ਤੇ ਸਭਿ ਰਹਿ ਗਏ। ਦੇਵਨ ਤੇ ਭਯ ਧਾਰਤਿ ਜੋਇ। ਸਭਿ ਜੀਵਨ ਅਬਿ ਤਜਾਗਜੋ ਸੋਇ–॥੨੭॥ਸੁਨਿ ਦੇਵਨ ਤੇ ਬਾਕ ਦੁਖਾਰੇ। ਕਮਲਾਸਨ ਤਿਹ ਸਾਥ ਉਚਾਰੇ।–ਕਰਤਾ ਪੁਰਖ ਅਕਾਲ ਕ੍ਰਿਪਾਲ। ਤਿਸ ਕੀ ਨੇਤ[5] ਲਖਹੁ ਇਸ ਢਾਲ ॥੨੮॥ ਕਰਤਾ ਅਹੈ ਅਕਰਤੀ ਸੋਇ[6]। ਤਿਮ ਹੀ ਕਰਹਿ ਜਥਾਵਤਿ ਹੋਇ। ਅਪਨੇ ਅਪਨੇ ਥਾਨ ਪਧਾਨੋ।ਕਰਹਿ ਸੁ ਕ੍ਰਿੱਤ ਰਿਦੇ ਤੁਮ ਜਾਨਹੁੰ'–॥੨੯॥ਜਬਿ ਪ੍ਰਮੇਸਰੀ ਦੇਵ ਬਖਾਨੇ[7]। ਗੀਰਬਾਨ[8] ਨਿਜ ਥਾਨ ਪਧਾਨੇ। ਕਰਿ ਕਰਿ ਬੰਦਨ ਪਦ ਅਰਬਿੰਦ। ਪਹੁੰਚੇ ਧਾਰਤਿ ਰਿਦੈ ਅਨੰਦ ॥ ੩੦ ॥ ਕੋਤਿਕ ਕਾਲ ਬਿਤਯੋ ਤਪ ਕਿਯੋ। ਜਮ ਕੌ ਨੇਮ ਸਪੂਰਨ ਭਯੋ। ਜਬਹਿ ਜਗਤ ਕੀ ਦਿਸ਼ਿ ਕੌ ਦੇਖਾ।ਪ੍ਰਜਾ ਬਧੀਜਿਸ ਬਿਖੈ ਬਿਸ਼ੇਖਾ॥੩੧॥ਜਥਾ ਤਰੀ[10]ਬਹੁਭਾਰੀ ਭਾਰ[11]। ਡਗਮਗ ਡੌਲ ਸਕਹਿ ਨ ਸਹਾਰ। ਤਿਸ ਪ੍ਰਕਾਰ ਹੋਈ ਸਭਿ ਧਰਨੀ। ਅੱਪ੍ਰਮਾਨ ਤਰਨੀ ਸਮੁ ਬਰਨੀ[12] ॥੩੨॥ ਪਾਪ ਕਲਾਪਨ ਤੇ ਜਮ ਆਪ।

---

[1]ਦਿਸ਼ਾਂ ਨੂੰ ਪਾਲਣ ਵਾਲੇ ਦੇਵਤੇ, ਜੋ ਦਸ ਹਨ:–(ੳ) ਉਤਰ ਦਾ ਕੁਬੇਰ, (ਅ) ਈਸ਼ਾਨ (ਉਤਰ ਪੂਰਬ) ਦਾ ਸ਼ਿਵ, (ੲ) ਪੂਰਬ ਦਾ ਇੰਦ੍ਰ, (ਸ) ਅਗਨਿ ਕੋਣ (ਪੂਰਬ ਦੱਖਣ) ਦੀ ਅਗਨੀ, (ਹ) ਦੱਖਣ ਦਾ ਜਮ, (ਕ) ਨੈਰਿਤ ਕੋਣ (ਦੱਖਣ ਪੱਛਮ) ਦਾ ਨੈਰਤ ਨਾਮੀ ਰਾਖਸ਼, (ਖ) ਪੱਛਮ ਦਾ ਵਰੁਣ, (ਗ) ਵਾਯਵ ਕੋਣ (ਪੱਛਮ ਉਤਰ) ਦਾ ਵਾਯੂ, (ਘ) ਊਰਧ (ਉੱਪਰ ਦਾ) ਬ੍ਰਹਮਾ, (ਙ) ਅਧੋ (ਹੇਠਲੀ ਦਿਸ਼ਾ) ਦਾ ਸ਼ੇਸ਼ਨਾਗ। [2](ਸਾਥੋਂ ਮੀਂਹ, ਧਨ, ਧਾਨ, ਬੱਚੇ, ਉਮਰਾ ਆਦਿ) ਲੈਣ ਲਈ। [3]ਸਾਨੂੰ ਬਲੀ ਦੇਕੇ ਮੰਨਣ ਲੱਗੇ। [4](ਜਦ ਤੋਂ) ਤਪ ਕਰਨੇ ਦਾ ਨੇਮ ਜਮ ਕੇ ਲਿਆ ਹੈ। [5]ਸਾਈਂ ਦੀ ਠਟੀ, [ਸੰਸ:, ਨਜਤ=ਮੁਕਰਰ ਕੀਤੀ ਹੋਈ]। [6]ਨਾ ਹੋ ਸਕਣ ਵਾਲੀ ਨੂੰ ਜੋ ਕਰ ਸਕੇ। [7]ਤੁਸੀਂ ਰਿਦੇ ਵਿਚ ਜਾਣ ਲਓ ਕਿ (ਸੁ=) ਓਸੇ ਤਰ੍ਹਾਂ ਕਰੇਗਾ। ਸੋ ਸਾਖੀ ਦਾ ਪਾਠ ਹੈ:–ਕਰੇਗਾ ਉਸੇ ਹੀ। (ਅ) ਕਰਹਿ ਸੁਕ੍ਰਿਤ=(ਉਹ) ਭਲੀ ਕਰੇਗਾ। [8]ਜਦ ਬ੍ਰਹਮਾ ਨੇ ਦੇਵਤਿਆਂ ਨੂੰ ਇਹ ਕਿਹਾ ਤਾਂ..... [ਸੰਸ:, ਪਰਮੇਸ੍ਠਿ=ਬ੍ਰਹਮਾ]। [9]ਦੇਵਤੇ। [10]ਬੇੜੀ। [11]ਬਹੁਤ ਭਾਰੀ ਭਾਰ (ਨਾਲ ਭਰੀ ਹੋਈ)। [12]ਬਿਅੰਤ (ਭਾਰ ਵਾਲੀ) ਬੇੜੀ ਵਾਙੂ ਕਥਨ ਕਰ ਸਕੀਦਾ ਹੈ (ਉਸ ਨੂੰ)।

[1]ਪਿਖਜੋ ਕ੍ਰੋਧ ਕਰਿ ਭਾ ਪਰਤਾਪ। ਰੁੱਦ੍ਰ ਧਯਾਨ ਕਰਿ[1] ਭਸਮੀ ਹੋਏ। ਅਗਨ ਪ੍ਰਜ੍ਵਲਤ ਦਗਧ ਭੇ ਕੋਏ[2] ॥੩੩॥ ਬਾਧੂ ਬਹੀ ਉਡਾਇ ਡਿਗਾਏ। ਮਰਿ ਮਰਿ ਜਮ ਕੇ ਲੋਕ ਸਿਧਾਏ। ਪੁਨ ਦੁਰਭਿੱਖਨ ਪਰਜੋ ਦੁਖਦਾਈ। ਤਿਸ ਤੇ ਮਰੇ ਲੋਕ ਸਮੁਦਾਈ ॥ ੩੪ ॥ ਨਹੀਂ ਅੰਨ ਪ੍ਰਾਪਤਿ ਜਬਿ ਹੋਵਾ। ਬਚੇ ਜੁ ਕੁਛਕ ਮਰਨ ਤਿਨ ਜੋਵਾ। ਦੇਸ਼ ਛੋਰਿ ਸੋ ਚਲੇ ਪਲਾਈ।ਅਧਿਕ ਅੰਨ ਕੀ ਸੁਧ ਜਿਤ ਪਾਈ। ਸਤੁੱਦ੍ਰਵ ਉਲੰਘਿ ਬਿਪਾਸਾ ਗਏ।ਰਾਵੀ ਚੰਦ੍ਰ-ਭਗਾ[3] ਉਲੰਘਏ ॥੩੫॥ ਨਦੀ ਬਿਦੱਸਤਾਂ[4] ਸਿੰਧੁ[5] ਬਿਸਾਲਾ। ਤਰਿ ਕਰਿ ਪਾਰਿ ਪਰੇ ਤਿਸਕਾਲਾ। ਗੰਧ੍ਰਬ ਇਕ ਜਲਾਲ ਤਹਿ ਭਯੋ। ਪੁਰਿ ਜਲਾਲ ਤਿਹ ਨਗਰ ਬਸਯੋ ॥੩੬॥ ਨਾਮ ਜਲਾਲਾਬਾਦ* ਕਹੈਂ ਅਬਿ†। ਪਹੁੰਚੇ ਗੰਧ੍ਰਬ‡ ਦੇਸ਼ ਜਾਇ ਸਬਿ। ਨਗਰ ਕੰਧਾਰ§ ਆਦਿ ਜੇ ਜਹਾਂ।ਬਸੇ ਜਾਇ ਜੀਵੇ ਸਭਿ ਤਹਾਂ ॥ ੩੭ ॥ ਗੰਧ੍ਰਬ ਦੇਸ਼ ਬਿਖੇ ਤਿਨ ਕੇਰੀ। ਵਧਤਿ ਭਈ ਸੰਤਾਨ ਘਨੇਰੀ। ਕੈਰਵ ਪਾਂਡਵ[6] ਕਰਿ ਕਰਿ ਕ੍ਰੱਧੈ। ਵਧਜੋ ਵਿਖਾਦ ਭਯੋ ਬਡ ਜੁੱਧੈ ॥ ੩੮ ॥ ਕਰਿਓ ਮਹਾਂ ਭਾਰਥੈ ਭੋਰੇ। ਤਿਨ ਕੀ ਸੰਤਤਿ ਕੇਰਹਿ ਮਾਰੇ[7]। [8]ਦੁਰਜੋਧਨ ਕੋ ਮਾਤੁਲ ਰਾਜਾ। ਸਕੁਨੀ ਨਾਮ ਵਧਾਇ ਸਮਾਜਾ ॥ ੩੯ ॥ ਸੰਗ ਲਜਾਇ ਤਿਨ ਬਹੁ ਮਰਿਵਾਏ[9]। ਅਰਜਨ ਖਰ ਤੀਰਨ ਸੋਂ ਘਾਏ।ਹਨੇ ਨੇਤ ਕੇ ਥੋਰੇ ਰਹੇ।ਤਿਨਹੁੰ ਬਿਪਰਜੇ ਮਾਰਗ ਲਹੇ[10] ॥ ੪੦ ॥ ਚਾਰ ਬਰਨ ਕੋ ਭੇਦ ਮਿਟਾਯੋ[11]। ਏਕ ਮੇਕ ਹ੍ਵੈ ਭੋਜਨ ਖਾਯੋ। ਆਪਸ ਮਹਿੰ ਸਨਬੰਧ ਬਨਾਏ।ਪੁੱਤ੍ਰ ਸੁਤਾ ਕੇ ਬਯਾਹ ਰਚਾਏ ॥੪੧॥ ਤਿਨ ਕੋ ਸੰਤਤਿ ਪੁਨ ਵਧ ਗਈ। ਸਕਲ ਰੀਤਿ ਮਰਜਾਦਾ ਹਈ[12]। ਨਿਜ

---

[1]ਦੇਖਦਿਆਂ ਜਮ ਨੇ ਤਪਕੇ ਤੇ ਕ੍ਰੋਧ ਕਰਕੇ ਸ਼ਿਵ ਦਾ ਧਿਆਨ ਕੀਤਾ ਤਾਂ..... । [2]ਕੋਈ ਸੜ ਗਿਆ। [3]ਚਨਾਬ ਦਰਿਆ। [4]ਜੇਹਲਮ। [5]ਦਰਿਆ ਅਟਕ। [6](ਇਧਰ) ਕੈਰਵ ਪਾਂਡਵ। [7]ਉਹਨਾਂ ਦੀ ਉਲਾਦ ਦੇ ਬਹੁਤੇ ਮਾਰੇ ਗਏ। [8]ਦੁਰਜੋਧਨ ਦੇ ਮਾਮੇ ਸ਼ਕੁਨੀ ਨਾਮੀ ਨੇ ਆਪਣਾ ਸਮਾਜ ਵਧਾਉਣ ਲਈ (ਗੰਧਰਬ ਦੇਸ਼ ਵਾਲੇ) ਨਾਲ ਲਿਆਂਦੇ ਸ੍ਰਨ, ਸੋ ਬਹੁਤੇ ਮਾਰੇ ਗਏ। [9]ਥੋੜੇ ਰਹਿ ਜਾਣ (ਕਰਕੇ ਉਨ੍ਹਾਂ ਨੇ ਉਲਟਾ ਰਾਹ ਛੋੜਿਆ (ਜੋ ਅੱਗੇ ਚਲਕੇ ਦੱਸਦੇ ਹਨ)। [10]ਭਾਵ ਗੰਧਰਬ ਦੇਸ਼ ਵਾਲਿਆਂ ਨੇ। [11]ਨਾਸ਼ ਹੋਈ। *ਅਫਗਾਨਸਤਾਨ ਦਾ ਇਕ ਸ਼ਹਿਰ ਜੋ ਲੰਡੇ ਦਰਿਆ ਦੇ ਕਿਨਾਰੇ ਕਾਬਲ ਤੋਂ ੧੦੦ ਮੀਲ ਉਰੇ ਉਸ ਦੀ ਸੜਕ ਪਰ ਹੈ। †ਪਾ:—ਤਬ। ‡ਸੰਸਕ੍ਰਿਤ 'ਗਾਂਧਾਰ' ਦੇਸ਼ ਤੋਂ ਮੁਰਾਦ ਹੈ ਜੋ ਅਟਕੋਂ ਪਾਰ ਹੈ ਤੇ ਅਫਗਾਨਸਤਾਨ ਦੇ ਪੂਰਬ ਦਾ ਹਿੱਸਾ ਉਸ ਵਿਚ ਸ਼ਾਮਲ ਹੈ।

§ਅਫਗਾਨਸਤਾਨ ਦਾ ਇਕ ਸ਼ਹਿਰ ਜੋ ਕਾਬਲ ਤੋਂ ੩੧੫ ਮੀਲ ਦੱਖਣ ਨੂੰ ਹੈ।

ਬਿਵਹਾਰਨ ਕੋ ਕਰਿ ਲਯੋ। ਸ਼ੰਕਰ ਬਰਨ ਏਸ* ਬਿਧਿ ਭਯੋ†'॥ ੪੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਪ੍ਰਸੰਗ ਸੁਨਾਵਨਿ ਖਾਲਸੇ ਪ੍ਰਤਿ' ਬਰਨਨੰ ਨਾਮ ਦੁਤੀਓ ਅੰਸੂ॥ ੨॥ ੩. [ਮੋਮਨ ਸ਼ਰਫ]।

ਦੋਹਰਾ॥ 'ਜਹਾਂ ਵਧੀ ਸੰਤਾਨ ਤਿਨ ਭਈ ਸਕਲ ਇਕ ਰੰਗ। ਤਨੁਜਾ ਉਪਜੀ ਗੌਰਟੀ ਬਹੁ ਸੁੰਦਰ ਸਰਬੰਗ॥੧॥ ਚੌਪਈ॥ ਮੋਮਨ ਸ਼ਰਫ[1] ਭਯੋ ਤਹਿੰ ਰਾਜਾ।ਅਧਿਕ ਬ੍ਰਿਧਾਯਹੁ ਰਾਜ ਸਮਾਜਾ।ਤਿਨ ਕੇ ਸਦਨ ਹੁਤੀ ਪਟ-ਰਾਣੀ।ਸੁੰਦਰ ਅੰਗਨਿ ਸਕਲ ਸਵਾਨੀ॥੨॥ਤਿਸ ਤੇ ਪੁੱਤ੍ਰ ਭਯੋ ਬਲਵਾਨਾ। ਜ੍ਞਾਨ ਮਹਾਨ ਅਧਿਕ ਸਵਧਾਨਾ। ਕਛੁ ਅੱਨਜਾਇ ਰਾਜ ਮੈਂ ਕੀਨਾ। ਮੋਮਨ ਸ਼ਰਫ ਜਬਹਿ ਸੁਨਿ ਲੀਨਾ॥ ੩ ॥ ਰਿਸ ਧਰਿ ਤਿਸ ਕੋ ਸਦਨ ਨਿਕਾਰਾ।ਨਹੀ ਹਕਾਰਨਿ ਬਹੁਰ ਸੰਭਾਰਾ।ਪਿਤਾ ਨਿਕਾਸਜੋ ਚਲਿ ਸੋ ਆਯੋ। ਤਿਨ ਲੋਕਨ ਮਿਲਿ ਸਮਾ ਬਿਤਾਯੋ[2] ॥੪॥ ਚਿਰੰਕਾਲ ਜਬਿ ਮਿਲਿ ਕਰਿ ਰਹਯੋ। ਨਾਮ ਸਜਾਦਾ ਤਿਸ ਕੋ ਕਹਯੋ। ਏਕ ਸੁਤਾ ਉਪਜੀ ਤਿਸਕੇਰੀ।ਜੋ ਸੁੰਦਰ ਸਰਬੰਗ ਬਡੇਰੀ ॥ ੫॥ ਸ਼ੰਕਰ ਬਰਣ ਸੁ ਨਰਨ ਮਝਾਰਾ। ਤਰੁਨਾ-ਪਨ[3] ਤਨ ਮਾਂਹਿ ਸੰਭਾਰਾ। ਰਾਜਾ ਮੋਮਨ ਸ਼ਰਫ ਮਹਾਂਨਾ। ਇਕ ਦਿਨ ਪੁਰਿ ਤੇ ਕਰਿ ਪ੍ਰਸਥਾਨਾ ॥ ੬॥ ਸਹਿਜ ਸੁਭਾਇਕ ਬਿਚਰਤਿ ਭਯੋ। ਦੇਸ਼ ਬਿਦੇਸ਼ਨ ਦੇਖਤਿ ਗਯੋ। ਆਯੋ ਤਿਨ ਲੋਕਨ[4] ਕੇ ਨਗਰ। ਜਿਹ ਠਾਂ ਬਾਸ ਕਰਤਿ ਵੈ ਸਗਰ[5]॥ ੭ ॥ ਉਤਰਯੋ ਬਾਗ ਮਾਂਹਿ ਸੁਖ ਪਾਏ। ਪਿਖਿ ਬਾਲਾ ਕੋ ਰਹਿ ਬਿਰਮਾਏ[6]। ਉਪਜਯੋ ਕਾਮ ਰਿਦੈ ਤਬਿ ਭਾਰੀ। ਤਿਨ ਲੋਕਨਿ ਕੀ ਸੁਤਾ ਕੁਮਾਰੀ॥੮॥ਹੇਰਿ ਹੇਰਿ ਕਰਿ ਉਰ ਬਿਰਮਾਯੋ।ਬਯਾਹਨਿ ਹੇਤੁ ਤਿਨਹਿ ਲਲਚਾਯੋ। ਕਰਿ ਜਬਰੀ ਜਬਿ ਲਈ ਮੰਗਾਇ। ਪਾਸ ਆਪਨੇ ਲਈ ਬਿਠਾਇ ॥ ੯॥ ਤਿਨ ਲੋਕਨਿ ਕੀ ਸੁਤਾ ਰਿਸਾਈ।–ਹਮ ਨਹਿੰ ਰਮਹਿੰ, ਮਰਹਿੰ ਬਿਖ ਖਾਈ। ਕੈ ਗਰ ਪਾਸੀ ਪਾਇ ਮਰੈਂਗੀ। ਜਲ ਡੂਬਹਿੰ ਨਿਜ ਪ੍ਰਾਣ ਹਰੈਂਗੀ–॥ ੧੦॥ ਇਮ ਤਿਨ ਕੋ ਹਠ ਹੇਰਨਿ ਕੀਨਾ।

---

[1]ਨਾਮ ਰਾਜੇ ਦਾ। [2]ਉਸ ਨੇ (ਆਮ) ਲੋਕਾਂ ਵਿਚ ਮਿਲਕੇ ਸਮਾਂ ਬਿਤਾਇਆ। (ਅ) ਉਹਨਾਂ ਲੋਕਾਂ ਵਿਚ ਭਾਵ ਸ਼ੰਕਰ ਵਰਣ ਵਾਲਿਆਂ ਵਿਚ ਆ ਵੱਸਿਆ। [3]ਜਵਾਨੀ। [4]ਜਿਨ੍ਹਾਂ ਵਿਚ ਵਰਣ ਸ਼ੰਕਰ ਸੀ। [5]ਉਹ ਸਾਰੇ। [6]ਇਸਤ੍ਰੀਆਂ ਨੂੰ ਦੇਖਕੇ ਭਰਮ ਗਿਆ।

*ਪਾ:–ਏਕ। †ਵਰਣ ਸ਼ੰਕਰ ਤੋਂ ਮੁਰਾਦ ਦੋਗਲੀ ਉਲਾਦ ਦੀ ਹੈ। ਹਿੰਦੂ ਗ੍ਰੰਥਾਂ ਵਿਚ ਇਸ ਦੇ ਅਨੇਕ ਕਾਰਨ ਤੇ ਕਿਸਮਾਂ ਦੱਸੀਆਂ ਹਨ। ਸ੍ਰੀ ਸਾਖੀ ਦੇ ਆਖੇਪਕਾਰ ਨੇ ਏਥੇ ਪੱਛਮੀ ਲੋਕਾਂ ਦੀ ਉਤਪਤੀ ਘ੍ਰਿਣਾ ਯੋਗ ਕਰਕੇ ਦੱਸੀ ਹੈ।

ਮੋਮਨ ਸ਼ਰਫ ਜਤਨ ਮਨ ਕੀਨਾ। ਧਨ ਕੋ ਦੇਨ ਅਧਰ ਸਿਰਦਾਰੀ। ਲੋਭ ਦਿਖਾਯੋ ਅਨਿਕ ਪ੍ਰਕਾਰੀ ॥ ੧੧ ॥ ਸਭਿ ਕੋ ਸੰਗ ਰਮਨੋ ਸੁਖ ਪਾਏ। ਗਰਭਵਤੀ ਹੁਇ ਸੁਤ ਤਿਨ ਜਾਏ। ਬਿੱਦਨਾਧਰਿ ਪਾਠਕ ਕੀ ਸੁਤਾ[1]। ਤਿਸਤੇ ਪੋਟਲਖਾਂ ਉਤਪੱਤਾ[2] ॥ ੧੨ ॥ ਸ਼ੇਖਸ਼ਰਫ ਇਕ ਮੁਗ਼ਲ ਰਹਾਈ। ਨਾਮ ਸ਼ੇਖਰਾ ਸੁਤਾ ਸੁ ਤਾਂਹੀ। ਸੁੰਦਰ ਰੂਪ ਤਾਂਹਿ ਕੋ ਚੀਨਾ। ਤਾਂਕੋ ਗਹਿ ਕੈ ਰਮਨ ਸੁ ਕੀਨਾ* ॥ ੧੩॥ ਤਿਸਕੇ ਏਕ ਪੁੱਤ੍ਰ ਜਨਮਯੋ। ਨਾਮ ਸ਼ੇਖਸੈਮਨ ਤਿਸ ਭਯੋ। ਹੁਤੀ ਸ਼ਜ਼ਾਦੇ ਕੀ ਇਕ ਤਨੀਆ। ਨਾਮ ਸਜਾਤੀ ਤਿਸ ਕੋ ਭਨੀਆ ॥ ੧੪ ॥ ਜਨਮਸੋਂ ਬੇਟਾ ਤਿਸ ਤੇ ਜਬੈ। ਮੋਮਨ ਸ਼ਰਫ ਸੁ ਬੂਝੀ ਤਬੈ।–ਤੇਰਾ ਗੋਤ ਕਹਹੁ ਕਸ਼ ਅਹੈ?–। ਸੁਨਤਿ ਸ਼ਜ਼ਾਦੀ ਤਿਸ ਕੋ ਕਹੈ ॥ ੧੫ ॥–ਸੁਤਾ ਸਜਾਦਰਾਇ ਕੀ ਮੈਂ ਹੌਂ। ਤੁਝ ਬੂਝੀ ਤੇ ਸਭਿ ਕਹਿ ਦੈਹੌਂ–। ਮੋਮਨ ਸ਼ਰਫ ਸੁਨਤਿ ਸ਼ਰਮਾਯੋ। ਪੋਤੀ ਸੰਗ ਰਮਨੋ ਪਛੁਤਾਯੋ ॥ ੧੬ ॥ ਸ਼ਰਫ ਹਿਦਾਇਤ ਸਾਈਂ ਲੋਗ[3]। ਤਿਸ ਕੋ ਲਖਨੋ

---

[1]ਪਾਠਕ ਨਾਮੇ ਗੰਧਰਬ ਤਿਸ ਦੀ ਪੁੱਤ੍ਰੀ। [2]ਤਿਸ ਤੋਂ ਪੋਟਲ ਖਾਂ ਪੈਦਾ ਹੋਇਆ। [3]ਇਕ ਸ਼ਰਫ ਹਿਦਾਇਤ ਨਾਮ ਕਰਕੇ ਸਾਈਂ ਲੋਕ ਸੀ। *ਇਥੇ ਕੁਛ ਗੜਬੜ ਹੈ, ਸੋ ਸਾਖੀ ਦਾ ਪਾਠ ਹੈ:–'ਜਿਨ੍ਹਾਂ ਤਕਰਾਰ ਕੀਤਾ ਹਮ ਮਰਾਂਗੀਆਂ ਉਨ੍ਹਾਂ ਨੂੰ ਸੂਦਾਰੀ ਦਾ ਲੋਭ ਦਿਤਾ ਤੇ ਸੰਤਾਨ ਉਪਾਈ। ਬਿਦਯਾਧਰ ਪਾਠਕ ਕੀ ਬੇਟੀ ਤੇ ਪੋਟਲ ਖਾਨ। ਮੁਦਗਲੀ ਬ੍ਰਾਹਮਣੀ ਤੇ ਮੁਗਲ ਮੁੰਗਾਲ ਬੇਗ। ਸੇਖਰਾਂ ਕੀ ਸਿਖਾਵਤ ਕੀ ਬੇਟੀ ਤੇ ਸੇਖ ਸੈਮਨ। ਸਜਾਤੀ ਪਾਸ ਤੇ ਬੇਟਾ ਜਨਮਿਆਂ।ਪੁਛਿਆ ਤੇਰਾ ਗੋਤ, ਬੋਲੀ ਮੈਂ ਬੇਟੀਸਜਾਦ ਰਾਇ।'

ਇਸ ਤੋਂ ਪਤਾ ਲੱਗਾ ਕਿ 'ਮੁਦਗਲ ਬ੍ਰਾਹਮਣੀ ਤੇ ਮੁਗਲ ਮੁੰਗਾਲ ਬੇਗ' ਦਾ ਅਨੁਵਾਦ ਸੂਰਜ ਪ੍ਰਕਾਸ਼ ਵਿਚ ਨਹੀਂ ਆਇਆ। ਇਸਦਾ ਅਨੁਵਾਦ ਕਿਸੇ ਪਹਿਲੇ ਹੀ ਲਿਖਾਰੀ ਤੋਂ ਰਹਿ ਗਿਆ ਹੈ, ਕਿਉਂਕਿ ਟੋਲ ਕਰਨ ਤੇ ਸਾਨੂੰ ਇਕ ਲਿਖਤੀ ਨੁਸਖੇ ਵਿੱਚ ਇਸ ਚੌਪਈ ਦੀਆਂ ਤਿੰਨ ਸਤਰਾਂ ਹੀ ਮਿਲਦੀਆਂ ਹਨ। 'ਸੇਖ ਸ਼ਰਫ ਇਕ ਮੁਗਲ ਰਹਾਈ' ਇਹ ਪਹਿਲੀ ਤੁਕ ਅੰਕ ੧੩ ਦੀ ਨਹੀਂ ਮਿਲੀ, ਸੋ ਏਹ ਪਿਛੋਂ ਕਿਸੇ ਪਾਈ ਹੈ। ੧੬੧੬ ਵਾਲੇ ਨੁਸਖੇ ਵਿੱਚ ਇਸ ਅੰਕ ਦੀਆਂ ਪਿਛਲੀਆਂ ਦੋ ਪੰਕਤੀਆਂ ਹਨ ਤੇ ਪਹਿਲੀਆਂ ਦੋਵੇ ਨਹੀਂ ਹਨ।

ਇਸ ਕਮੀ ਨੂੰ ਛਾਪੇ ਵਾਲਿਆਂ ਨੇ '.....ਸੁਤਾ ਸੁ ਤਾਹੀਂ' ਦੇ ਮਗਰੋਂ ਕੁੱਛ ਸਤਰਾਂ ਆਖੇਪ ਕਰਕੇ ਪੂਰਨ ਕੀਤਾ ਹੈ। ਯਥਾ:–'ਸੁੰਦਰ ਰੂਪ ਤਾਂਹਿ ਕੋ ਚੀਨਾ। ਤਾਕੋ ਗਹਿ ਕੈ ਰਮਨ ਸੁ ਕੀਨਾ। ਨਾਮ ਸ਼ੇਖਰਾ ਸੁਤਾ ਸੁ ਤਾਹੀ। ਗਰਭ ਧਾਰਿਓ ਹੈ ਸੁਠ ਜਾਹੀ। ਜਿਸ ਕੇ ਦੇਖ ਅਪਸਰਾ ਲਾਜੈ। ਸੁੰਦਰ ਸਦਨ ਸੁ ਮਹਾਂ ਬਿਰਾਜੈ। ਤਿਸ ਤੇ ਏਕ ਪੁੱਤ੍ਰ ਜਨਮਇਓ।ਨਾਮ ਸ਼ੇਖ ਸੈਮਨ ਤਿਸ ਭਇਓ'।

ਬੰਦਗੀ ਜੋਗ। ਬਿਸਮਾਵਤ ਤਿਸ ਕੇ ਢਿਗ ਗਯੋ। ਸੇਵਾ ਬਿਖੇ ਰਾਤ ਦਿਨ ਭਯੋ ॥ ੧੭ ॥ ਸਭੀ ਹਕੀਕਤ ਕਹਿ ਸਮੁਝਾਈ।–ਬਿਨ ਜਾਨੇ ਅਪਰਾਧ ਕਮਾਈ–। ਕਰਹਿ ਬੰਦਗੀ ਪੀਰ ਤਿਸੀ ਕੀ। ਉਚਰਤਿ ਰਹੈ ਦੁਆਇ ਖੁਸ਼ੀ ਕੀ ॥੧੮॥ ਬੀਤ ਗਏ ਬਹੁਤੇ ਦਿਨ ਜਬੈ। ਸ਼ਰਫ ਹਿਦਾਯਤ ਬੋਲਨੋ ਤਬੈ।–ਏਕ ਸਮਾ ਐਸੋ ਚਲਿ ਆਵੈ। ਪੁੱਤ੍ਰ ਸਜਾਤੀ ਕੋ ਬਿਰਧਾਵੈਂ ॥ ੧੯॥ ਸੱਯਦ ਸੰਗਜ਼ਾ ਹੁਇ ਤਿਨ ਕੇਰੀ। ਰਾਖਹਿਂਗੇ ਤਬਿ ਸੰਤਤਿ ਤੇਰੀ[1]। ਤੂੰ ਭੀ ਨੇਤ ਮਾਨਿ ਜਗਦੀਸ਼ਾ। ਸਾਧਨ ਕਰੋ ਬੈਠਿ ਚਲੀਸਾ ॥ ੨੦ ॥ ਪਾਪ ਕਰਨੋ ਅਨਜਾਨ ਪਨੇ ਮਹਿਂ। ਹੋਇ ਬਿਨਾਸ਼ਨ, ਦੇਹਿ ਕਸ਼ਟ ਨਹਿਂ[2]–'। ਸ਼੍ਰੀ ਕਲਗ਼ੀਧਰ ਕਰਤਿ ਉਚਾਰੋ। 'ਸੁਨੀਅਹ ਸਿੰਘਹੁ! ਰਿਦੈ ਬਿਚਾਰੋ ॥ ੨੧॥ ਜਮ ਤੇ ਜੋ ਭਾਜੇ ਧਰਿ ਤ੍ਰਾਸ। ਸੋ ਅਰਜਨ ਤੇ ਭਏ ਬਿਨਾਸ਼। ਭੀਮ ਸੈਨ ਜੁਤਿ ਪਾਂਡਵ ਆਨਾ। ਤਿਨੈ ਹਜ਼ਾਰਨਿ ਕੀਨੇ ਹਾਨਾ ॥ ੨੨ ॥ ਕੌਪਜੋ ਤਿਸੀ ਅੰਸ਼ ਪਰ ਕਾਲ[3]। ਬਚਹਿ ਨ ਕਨੋਹੂੰ ਅਲਪ ਬਿਸਾਲ। ਮਹਾਂਕਾਲ ਕਾਲਹਿ ਕਹਿ ਕਾਲਾ[4]। ਉੱਗ੍ਰ ਸਮਰਥ ਬਿਸਾਲ ਕਰਾਲਾ ॥ ੨੩ ॥ਦੋਹਰਾ॥ ਅਕਾਲ ਪੁਰਖ ਤੇ ਹੋਤਿ ਹੈ ਕੋਟਕ ਬਿਸ਼ਨ ਮਹੇਸ਼। ਤੈਸੇ ਸੇਵਕ ਸਾਥ ਹਮ ਮਾਰੋਂ ਚਾਰੋਂ ਸ਼ੇਖ[5]* ॥ ੨੪ ॥ਚੌਪਈ॥ ਸੁਨਿ ਕਰਿ ਸਿੰਘ ਸਕਲ ਬਿਸਮਾਏ। ਅਦਭੁਤ ਸਤਿਗੁਰ ਬਾਕ ਸੁਨਾਏ†।'ਸਾਚੇ ਪਾਤਿਸ਼ਾਹੁ ਹਮ ਤਾਂਈ। ਸ਼੍ਰੀ ਮੁਖ ਤੇ ਦਿਹੁ ਭੇਵ ਸੁਨਾਈ ॥੨੫॥ ਤਿਨ ਕੋ ਅੰਸ਼ ਸਰਬ ਹੀ ਮਰਿ ਹੈ। ਕਿਧੌਂ ਬੀਚ ਤੇ ਕੋਇ ਉਬਰਿਹੈ'। ਫੁਰਮਾਯੋ ਬਚ 'ਲੋਕ ਘਨੇਰੇ। ਤਿਨ ਕੀ ਅੰਸ਼ ਬਿਲੋਕਿ ਬਡੇਰੇ ॥ ੨੬ ॥ ਨਿਜ ਨਿਜ ਧਰਮ ਛੋਡਿ ਮਿਲ ਰਹੈਂ। ਤਿਨ ਪਰ ਹੁਕਮ ਨਹੀਂ ਪ੍ਰਭੁ ਕਹੈਂ।ਤਿਸੀ ਅੰਸ਼ਕੇ ਸਭਿ ਮਰਿ ਜੈ ਹੈਂ।ਇਤ ਦਿਸ਼ਿ

[1]ਤੇਰੀ ਸੰਤਾਨ ਦੀ ਰੱਖਿਆ ਕਰਨਗੇ। [2]ਪਾਪ ਨਾਸ਼ ਹੋਵੇਗਾ, ਕਸ਼ਟ ਨਹੀਂ ਦੇਵੇਗਾ। [3]ਤਿਨ੍ਹਾਂ ਦੀ (ਭਾਵ ਮੋਮਨ ਸ਼ਰਫ ਦੀ) ਅੰਸ਼ ਪਰ ਕਾਲ ਕੋਪਿਆ। [4]ਕਾਲ ਦਾ ਕਾਲ। [5]ਸਿੰਘਾਂ ਦੇ ਸਾਥ ਮਾਰਾਂਗਾ ਮੈਂ ਚਾਰੋਂ ਬਾਕੀ ਦੇ (ਸਯਦ, ਮੁਗਲ, ਪਠਾਣ, ਸ਼ੇਖ)। (ਅ) ਚਾਰੋਂ ਸ਼ੇਖ=ਬਾਕੀ ਦੇ ਚਾਰੋਂ, ਭਾਵ ਪਠਾਣ ਮੁਗਲ ਸਯਦ ਸ਼ੇਖ।

*ਇਹ ਪਠਾਣਾਂ, ਮੁਗਲਾਂ, ਸ਼ੇਖਾਂ ਤੇ ਸੱਯਦਾਂ ਦੀ ਹਾਸੋ ਹੀਣੀ ਉਤਪਤੀ ਸੋ ਸਾਖੀ ਦੇ ਆਖੇਪਕਾਰ ਨੇ ਪਤਾ ਨਹੀਂ ਕਿੱਥੋਂ ਤੇ ਕਿਉਂ ਪਾਈ ਹੈ। ਸ਼ੋਕ ਹੈ ਕਿ ਕਵਿ ਜੀ ਨੇ ਇਸ ਨੂੰ ਛਾਣ ਬੀਨ ਦੀ ਨਿਗਾਹ ਨਾਲ ਤੋਲਕੇ ਛੋੜ ਕਿਉਂ ਨਾ ਦਿੱਤਾ।

†ਐਸੇ ਖਿਆਲੀ ਪੁਲਾਉ ਸ਼੍ਰੀ ਕਲਗੀਧਰ ਜੀ ਨੇ ਨਹੀਂ ਸੁਣਾਏ, ਏਹ ਸੋ ਸਾਖੀ ਦਾ ਆਖੇਪਕਾਰ ਕਹਾਣੀਆਂ ਪਾ ਰਿਹਾ ਹੈ। ਯਾ ਹਿੰਦੂਆਂ ਵਿਚ ਅਪਣੇ ਵੈਰੀ ਮੁਸਲਮਾਨਾਂ ਬਾਬਤ ਟੁਰੀਆਂ ਲੋਕ ਗਾਥਾ (Folk lore) ਕਹਿ ਰਿਹਾ ਹੈ।

ਕੋ ਨਹਿੰ ਰਹਿਣਾ ਪੈ ਹੈ ॥ ੨੭ ॥ ਹਮ ਹੈਂ ਪੀਛੇ ਬਰਖ ਸਵਾਸੈ। ਤਬਹਿ ਖਾਲਸਾ ਇਨਹੁ ਬਿਨਾਸੈ*। ਬਿਨਸਤਿ ਰਹੈਂ ਸਮੈ ਪ੍ਰਤਿ ਫੇਰਾਯੋ ਤਿਨ ਕੀ ਹੁਇ ਮੂਲ ਉਖੇਰ' ॥੨੮॥ ਇਸ ਪ੍ਰਕਾਰ ਸਿੰਘਨਿ ਸਮੁਝਾਯੋ। ਸਭਾ ਉਠਨ ਕੋ ਸਮੈ ਸੁ ਆਯੋ। ਮੰਦਿਰ ਅੰਦਰ ਜਾਇ ਪ੍ਰਵੇਸ਼ੇ। ਗਯੋ ਖਾਲਸਾ ਸਿਵਰ ਅਸ਼ੇਸ਼ੇ ॥ ੨੯ ॥ ਖਾਨ ਪਾਨ ਕਰਿ ਨਿਸਾ ਬਿਤਾਈ। ਭਈ ਪ੍ਰਾਤਿ ਪੁਨ ਸਭਾ ਲਗਾਈ। ਆਨਿ ਖਾਲਸੇ ਦਰਸ਼ਨ ਕੀਨਾ। ਕਰਿ ਬੰਦਨ ਢਿਗ ਬੈਠਿ ਪ੍ਰਬੀਨਾ ॥੩੦॥ ਗਰਜ ਗਰਜ ਗੁਰ ਢਤੇ ਬੁਲਾਵੈਂ। ਸ਼ਸਤ੍ਰਨ ਸਹਤ ਬੈਸਿ[1] ਦੁਤਿ ਪਾਵੈਂ। ਰਾਜਨ ਕੇ ਤਬਿ ਚਲੇ ਪ੍ਰਸੰਗਾ:–'ਧਰੇ ਤ੍ਰਾਸ ਮਿਲਿ ਭੇ ਇਕ ਰੰਗਾ ॥ ੩੧ ॥ ਕੇਤਿਕ ਲੇ ਕਰਿ ਚਮੂੰ ਬਿਸਾਲਾ। ਦਿਸ਼ਿ ਅਨੰਦਪੁਰ ਘੇਰੋ ਡਾਲਾ। ਚਹਤਿ ਰਹੈਂ ਲਰਿਬੇ ਕਹੁ ਜੰਗ। ਕੇਤਿਕ ਆਗੇ ਆਇ ਨਿਸੰਗ ॥ ੩੨ ॥ ਸਿੰਘਨ ਸੰਗ ਭਿਰਤਿ ਹੀ ਰਹੈਂ। ਜੇ ਜੇ ਬਡੇ ਸੁ ਐਸੇ ਕਹੈਂ।–ਸ਼੍ਰੀ ਕਲਗ਼ੀਧਰ ਚਢਿ ਇਤ ਓਰ। ਆਵਹਿੰ ਤਿਨਹਿੰ ਦਿਖਾਵਹਿੰ ਜ਼ੋਰ ॥ ੩੩ ॥ ਸਿੰਘਨ ਸੰਗ ਲਰਹਿੰ ਨਹਿੰ ਜਾਇ[2]। ਸੰਗ ਚਮੂੰ ਕੇ ਚਮੂੰ ਲਰਾਇ–। ਬੈਠਿ ਸਭਾ ਮਹਿੰ ਬੋਲਹਿੰ ਬਾਤਨ। ਚਾਹਤਿ ਹੈਂ ਸੰਘਰ ਕੇ ਘਾਤਨ[3] ॥ ੩੪ ॥ ਸੁਨਿ ਸ਼੍ਰੀ ਮੁਖ ਤੇ ਤਬਿ ਫੁਰਮਾਯੋ। 'ਭਏ ਪ੍ਰਭਾਤਿ ਚਹਤਿ ਹਮ ਜਾਯੋ। ਬਹੁ ਦਿਨ ਬੀਤੇ ਗਏ ਅਖੇਰ। ਤਿਤ ਦਿਸ਼ਿ ਚਲਹਿੰ ਹਤਹਿੰ ਕਿਤ ਸ਼ੇਰ' ॥੩੫॥ ਇਸ ਤੇ ਆਦਿਕ ਅਨਿਕ ਪ੍ਰਸੰਗ। ਭਏ ਸੁਨੇ ਸਭਿ ਸਿੰਘਨ ਸੰਗ। ਸੋ ਕ੍ਰਿ ਰਾਤਿ ਸ਼ਤਿਗੁਰੂ ਬਿਤਾਈ। ਹੋਤਿ ਪ੍ਰਾਤਿ ਕੇ ਕਰੀ ਚਢਾਈ ॥ ੩੬ ॥ ਪਾਇ ਹੁਕਮ ਰਣਜੀਤ ਨਗਾਰਾ। ਗਰਜ ਉਠਯੋ ਜਿਮ ਜਲਧਰ ਭਾਰਾ। ਸੁਨਤਿ ਖਾਲਸਾ ਹੋਯਸਿ ਤਯਾਰੂ। ਜ਼ੀਨ ਤੁਰੰਗਮ ਕਰਿ ਸ਼ਿੰਗਾਰੂ ॥ ੩੭ ॥ ਬਸਤ੍ਰ ਸ਼ਸਤ੍ਰ ਤੇ ਸਜੇ ਬਿਸਾਲੇ। ਗਹੇ ਤੁਫੈਗਨਿ ਚਢਿ ਚਢਿ ਚਾਲੇ।ਸੌਚ ਸ਼ਨਾਨੇ ਸ਼ਸਤ੍ਰ ਸਜਾਏ। ਕਲਗ਼ੀਧਰ ਆਯੁਧ ਅੰਗ ਲਾਏ ॥੩੮॥ ਬਿਧਿ ਸੰਗ ਕਟ ਮੋਂ ਖੜਗ ਨਿਖੰਗ। ਗਹਯੋ ਧਨੁਖ ਕਰ ਸਬਜ਼ ਸੁਰੰਗ। ਜਿਗਾ ਜਵਾਹਰ

[1]ਬੈਠਕੇ। [2]ਸਿੰਘਾਂ ਨਾਲ਼ ਨਹੀਂ ਲੜਾਂਗੇ ਜਾਕੇ। [3]ਜੁੱਧ ਦਾ ਦਾਉ ਭਾਲਦੇ ਹਨ। (ਅ) ਜੁੱਧ ਦੇ (ਵਿਚ) ਨਾਸ਼ ਕਰਨਾ ਚਾਹੁੰਦੇ ਹਨ। *ਗੁਰੂ ਜੀ ਦੇ ਜੋਤੀ ਜੋਤ ਦਾ ਸੰਮਤ ੧੭੬੫ ਹੈ ਇਸ ਵਿਚ ੧੨੫ ਪਾਈਏ ਤਾਂ ੧੮੬੦ ਬਣਦਾ ਹੈ। ਏਹ ਖਾਲਿਸੇ ਦੇ ਰਾਜ ਤੇਜ ਦਾ ਸਮਾਂ ਹੈ। ਹੋ ਸਕਦਾ ਹੈ ਕਿ ਸੋ ਸਾਖੀ ਵਿਚ ਆਖੇਪ ਕਰਨ ਵਾਲਾ ਇਸੇ ਸਮੇਂ ਵਿਚ ਆਪਣਾ ਕੰਮ ਕਰ ਰਿਹਾ ਹੋਵੇ, ਪਰ ਜੋ ਅਪਣੇ ਸਮੇਂ ਦੇ ਦੇ ਰਿਹਾ ਹੈ। ਇਸ ਸੰਮਤ ਤੋਂ ਪਹਿਲੇ ਦੀ ਲਿਖੀ ਹੋਈ ਸੋ ਸਾਖੀ ਅਜੇ ਤੱਕ ਸਾਡੀ ਨਜ਼ਰੋਂ ਨਹੀਂ ਗੁਜ਼ਰੀ।

ਜ਼ਾਹਿਰ ਜੋਤਿ।ਝੂਲਤਿ ਕਲਗ਼ੀ ਅਤਿ ਦੁਤਿ ਹੋਤਿ ॥੩੯॥ ਦੀਨ ਹੁਕਮ[੧] ਅਨਵਾਇ[੧] ਤੁਰੰਗ। ਭਏ ਅਰੋਹਨਿ ਗਹਿ ਬਲ ਅੰਗ[੨]। ਜਥਿ ਕੀਨਸਿ ਪ੍ਰਸਥਾਨ ਅਗੇਰੇ। ਦੁੰਦਭਿ ਬਾਜਨੋ ਸ਼ਬਦ ਉਚੇਰੇ ॥ ੪੦ ॥ ਤੁਪਕਨ ਸੋਂ ਤੋੜੇ ਸੁ ਲਗਾਇ। ਚਲੇ ਬੀਰ ਹੋਏ ਪਿਛਵਾਇ। ਚੰਚਲ ਬਲੀ ਕੁਦਾਇ ਹੱਯਨਿ ਕੋ।ਗਮਨੇ ਪ੍ਰਭੁ ਕੇ ਸੰਗ ਸੁ ਬਨ ਕੋ॥੪੧॥ਦੀਰਘ ਕਾਨਨ ਜਾਇ ਪ੍ਰਵੇਸ਼ੇ। ਹੇਰਿ ਹੇਰਿ ਮ੍ਰਿਗ ਹਨੇ ਵਿਸ਼ੇਸ਼ੇ। ਤੁਪਕਨ ਕੇ ਤੜਾਕ ਗਨ ਹੋਵੈਂ। ਦੂਰ ਦੂਰ ਇਤ ਉਤ ਫਿਰ ਜੋਵੈਂ ॥੪੨॥ ਧੁਨਿ ਊਚੀ ਪੁਨ ਬਜਨੋ ਨਗਾਰਾ। ਬਨ ਮਹਿਂ ਹੋਤਿ ਕੁਲਾਹਲ ਭਾਰਾ। ਖੇਲਿ ਅਖੇਰ ਸੈਲ ਪਰ ਸੈਲ[੩]। ਗਏ ਗੁਰੂ ਦਲ ਜੁਤਿ ਸੋ ਗੈਲ[੩] ॥ ੪੩ ॥ ਥਲ ਉਤੰਗ ਸਤਿਗੁਰ ਥਿਰ ਹੋਏ। ਚਾਰਹੁ ਦਿਸ਼ਿ ਕਾਨਨ ਗਿਰ ਜੋਏ। ਹਾਥ ਧਨੁਖ ਧਰਿ ਖੈਂਚਨ ਕਰਨੋ। ਸ਼ਬਦ ਉਤੰਗ ਦੇਸ਼ ਤਿਸ ਭਰਨੋ ॥ ੪੪ ॥ ਗਰਜਨੋ ਗਗਨ ਭਈ ਧੁਨਿ ਭਾਰੀ। ਇਮ ਸਭਿ ਸਥਲ ਅਵਾਜ਼ ਉਚਾਰੀ। 'ਰਾਖ ਲੇਹੁ ਗੁਰੂ ਜੀ ਰਖਿ ਲੇਹੂ। ਤੁਮ ਸਮਾਨਤਾ ਬਨਹਿ ਨ ਕੇਹੂ ॥ ੪੫ ॥ ਤਜਹੁ ਛੋਭ ਉਰ ਕਰੁਨਾ ਕੀਜੈ। ਅਪਨੇ ਜਾਨਹੁ ਰਾਖ ਲਈਜੈ'। ਹਯ ਨੀਲੋ ਪੁਨ ਝਲੇ ਉਤਾਰਾ। ਪਰਚਤਿ[੫] ਲਾਗੀ ਕਰਨ ਸ਼ਿਕਾਰਾ ॥ ੪੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁੱਤੇ ਸ਼੍ਰੀ ਗੁਰੂ ਚਢਨ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅੰਸੂ ॥ ੩ ॥

੪. [ਬਲੀਆ ਦੰਦ ਤੇ ਆਲਮ ਚੰਦ ਨਾਲ ਜੁੱਧ]।

ਦੋਹਰਾ ॥ ਪਰਚਤਿ ਕਰਤਿ ਸ਼ਿਕਾਰ ਕੋ ਦੂਰ ਗਏ ਜਗਨਾਥ। ਨਾਦ ਕੁਲਾਹਲ ਗੈਲ ਮਹਿਂ ਦੁੰਦਭਿ ਤੁਪਕਨ ਸਾਥ[੬] ॥ ੧ ॥ ਚੌਪਈ ॥ ਨਿਕਟ ਰਹਨੋ ਰਾਜਨਿ ਕੋ ਡੇਰਾ। ਜਿਨ ਕੇ ਮਨ ਹੈਂਕਾਰ ਬਡੇਰਾ। ਬਲੀਆਚੰਦ ਸੁ ਆਲਮਚੰਦ। ਸੁਨਿ ਧੁਨਿ ਕੋ ਉਤਸਾਹ ਬਿਲੰਦ॥੨॥ਤੁਰਨ ਤੁਰਾਰ ਹੋਇ ਅਸਵਾਰਾ। ਜਿਨ ਕੇ ਸੰਗ ਸਿਪਾਹਿ ਹਜ਼ਾਰਾ। ਚਹਿਂ ਬਹਾਦਰੀ ਕਰਨਿ ਦਿਖਾਵਨਿ[੭]। ਕਹੈਂ ਪਰਸਪਰ 'ਭਾ ਮਨ ਭਾਵਨ' ॥ ੩ ॥ ਜੰਗ ਕਰਨ ਕੋ ਉਰ ਹੈਂਕਾਰੀ। ਆਏ ਸਮੁਖ ਚਮੂੰ ਲੈ ਸਾਰੀ।ਮਿਲੇ ਆਨਿ ਕਰਿ ਅਨਿਕ ਪਹਾਰੀ। ਤੁਪਕ ਚਲਨਿ ਲਾਗੀ ਤਿਸ ਬਾਰੀ ॥ ੪ ॥ ਸਿੰਘ ਸ਼ਸਤ੍ਰਧਾਰੀ ਇਤ ਓਰੇ। ਜੋਧਾ ਘਨੇ ਆਇ ਉਤ ਓਰੇ।ਤਬਿ ਕਲਗ਼ੀਧਰ ਪੂਰਬ ਦਿਸ਼ਿ

---

[੧]ਮੰਗਵਾਕੇ। [੨]ਬਲੀ ਅੰਗਾਂ ਵਾਲੇ (ਸਤਿਗੁਰੂ)। (ਅ) ਬਲੀ ਅੰਗਾਂ ਵਾਲੇ (ਘੋੜੇ ਨੂੰ) ਫੜਕੇ। [੩]ਪਹਾੜਾਂ ਤੇ ਸੈਲ ਕਰਕੇ। [੪]ਉਸੇ ਰਾਹ। [੫]ਪਰਚਕੇ। [੬]ਨਗਾਰੇ ਤੇ ਬੰਦੂਕਾਂ ਦੀ ਆਵਾਜ਼ ਦਾ ਸ਼ੋਰ ਰਸਤੇ ਵਿਚ ਹੁੰਦਾ ਸੀ। [੭]ਬਹਾਦਰੀ ਕਰਕੇ ਦਿਖਾਇਆ ਚਾਹੁੰਦੇ ਹਨ।

ਕੋ।ਗਏ ਭਜਾਇ ਕੁਦਾਇਤ ਅਸੁ ਕੋ ॥੫॥ ਕੇਤਿਕ ਕਾਲ ਖਾਲਸਾ ਲਰਨੋ। ਅਪਨੇ ਮਹਿ ਗੁਰ ਨਹੀਂ ਨਿਹਰਨੋ। 'ਹਮ ਕੋ ਛੋਰਿ ਗਏ ਕਰਿ ਭਾਨਾ। ਕੋ ਜਾਣਹਿ ਮਨ ਮਹਿ ਕਯਾ ਜਾਨਾ' ॥ ੬ ॥ ਧੀਰਜ ਰਹਨੋ ਨ ਸਿੰਘਨਿ ਕੇਰਾ। ਰਣ ਤੇ ਭਾਜਿ ਚਲੇ ਤਿਸ ਬੇਰਾ। ਬਿਚਲਨੋ ਪਿਖਨੋ ਖਾਲਸਾ ਜਬੈ। ਮਿਲਿ ਪਹਾਰੀਯਨਿ ਮਾਰੇ ਤਬੈ ॥ ੭ ॥ ਨਿਕਸੇ ਖੜਗ ਕਟੇ ਬਹੁ ਅੰਗ। ਭਈ ਲਾਲ ਛਿਤ ਸ਼ੋਣਤ ਸੰਗ। ਬਿਥਰੀ ਲੋਥ ਪੋਥਨਾ ਹੋਈ। ਮਾਰਨ ਮਰਨ ਭਿਰੇ ਦਿਸ਼ਿ ਦੋਈ ॥ ੮ ॥ ਬਹੁਤ ਸਿੰਘ ਜਬਿ ਰਣ ਮਹਿ ਮਾਰੇ। ਕੋ ਦੌਰਤਿ ਗੁਰ ਤੀਰ ਪੁਕਾਰੇ। 'ਸਾਚੇ ਪਾਤਸ਼ਾਹੁ ਰਖਿ ਲੀਜੈ। ਤੋਰੋ ਬਿਰਦ ਤਯਾਗ ਨਹਿੰ ਦੀਜੈ ॥੯॥ ਸ਼ੋਭਤਿ ਬਿਨਾ ਸ਼ੇਰ ਨਹਿੰ ਕਾਨਨ। ਜਿਤ ਕਿਤ ਸੁਨੀ ਬਾਤਿ ਇਹੁ ਕਾਨਨਿ[1]। ਸਿੰਘਨ ਤੇ ਇਸ ਬਿਧਿ ਸੁਨਿ ਜਬੈ। ਸ਼੍ਰੀ ਕਲਗ਼ੀਧਰ ਬੋਲੇ ਤਬੈ ॥੧੦॥ ਦੋਹਰਾ ॥ 'ਸਿਦਕ ਪੁਕਾਰੇ ਖਾਲਸਾ ਗੁਰਕੀ ਬਾਨੀ ਪਾਠ। ਆਪ ਸਿੰਘ ਆਪੇ ਬਿਪਨ, ਬਿਰਦ ਬਿਹਾਰੀ ਰਾਠ[2]॥ ੧੧ ॥ ਚੌਪਈ ॥ ਥਿਰੋ ਗੁਰੂ ਕਰ ਧਨੁਖ ਸੰਭਾਰੇ। ਸਰ ਨਿਖੰਗ ਤੇ ਪੰਚ ਨਿਕਾਰੇ। ਤਾਨ ਕਾਨ ਲਗਿ ਤੁਰਤ ਚਲਾਏ। ਝੁੰਕਤਿ ਚਾਲੇ ਨਾਦ ਉਠਾਏ॥ ੧੨॥ ਚਹੁੰ ਦਿਸ਼ਿ ਤੇ ਚਲ ਦਲ ਉਮਡਾਯੋ। ਸਰਬ ਖਾਲਸੇ ਕੋ ਦਿਖਰਾਯੋ[3]। ਤੁਮਲ ਜੁੱਧ ਤਬਿ ਹੋਵਨਿ ਲਾਗਾ।ਮਨਹੁੰ ਰੁੱਦ੍ਰ ਰਸ[0]*ਸੋਵਤਿ ਜਾਗਾ॥੧੩॥ ਭਿੜੇ ਭੋੜ ਭਟ[4] ਮੁੜ ਮੁੜ ਲੜੇ। ਜੇ ਭਾਜਤਿ ਧਰਿ ਧੀਰਜ ਖੜੇ। ਹਤੀ ਸ਼ਲਖ ਗੁਲਕਨਿ ਕੀ ਐਸੇ। ਹਟਨੋ ਜਲਦ ਮੁਚਿ ਬਰਖਾ ਜੈਸੇ॥੧੪॥ਲੋਹ ਪਰੇ ਦੁਹਿੰ ਦਿਸ਼ਿ ਕੇ ਜੋਧਾ। ਦੰਤਨ ਪੀਸ ਧਾਰਿ ਬਹੁ ਕ੍ਰੋਧਾ।ਉਰ ਫੂਟੇ ਟੂਟੇ ਭਟ ਅੰਗਾ। ਸ਼ੋਣਤ ਸੰਗ ਭਰੇ ਸਰਬੰਗਾ ॥ ੧੫ ॥ ਮਾਨਹੁੰ ਖੇਲ ਫਾਗ ਕੋ

---

[1]ਕੰਨੀ। [2](ਖਾਲਸਾ ਆਖਦਾ ਸੀ ਕਿ) ਬਨ ਬੀ ਅਸੀਂ ਆਪ ਹਾਂ ਤੇ (ਬਨਾਂ ਦੇ) ਸ਼ੇਰ ਬੀ ਅਸੀਂ ਹਾਂ ਤੇ ਬਾਣੀ ਦਾ ਪਾਠ ਕਰਦਾ (ਅਭਿਮਾਨ ਵਿਚ) ਸਿਦਕ ਸਿਦਕ ਕੂਕਦਾ ਸੀ ਤੇ ਰਾਠ (ਬਣਦਾ ਸੀ) (ਹੁਣ ਕਿਉਂ) ਬਿਹਾਰੀ ਨੂੰ(ਭਾਵ ਸਾਨੂੰ) ਬਿਰਦ (ਦਾ ਵਾਸਤਾ ਪਾਉਂਦਾ ਹੈ।) (ਅ) ਅਪ੍ਰਸੰਗਕ ਅਰਥ ਲਾਉਣ ਦਾ ਯਤਨ ਐਉਂ ਬੀ ਹੁੰਦਾ ਹੈ:—'ਗੁਰਾਂ ਦੀ ਬਾਣੀ' ਪੜ੍ਹਕੇ ਸਿਦਕੀ ਖਾਲਸਾ ਕਹਿੰਦਾ ਹੈ ਕਿ ਆਪੇ ਬਨ ਹੈ ਆਪੇ ਸ਼ੇਰ ਤੇ ਆਪੇ ਧਰਮ ਵਿਚ ਵਿਚਰਨੇ ਵਾਲਾ ਸੂਰਮਾ। [3]ਚਾਰਾਂ ਪਾਸਿਆਂ ਤੋਂ ਫੌਜਾਂ ਉਮਡਕੇ ਚਲੀਆਂ ਆ ਰਹੀਆਂ ਸਾਰੇ ਖਾਲਸੇ ਨੂੰ ਦਿੱਸੀਆਂ। ਸੋ ਸਾਖੀ ਦਾ ਪਾਠ ਹੈ:—ਤਾਂ ਚਉਫੇਰੇ ਤੇ ਫੌਜਾਂ ਹੀ ਦੀਸੋਂ। ਭਾਵ ਗੁਪਤ ਫੌਜਾਂ ਦਿੱਸੀਆਂ।[0]ਭਿਆਨਕ ਅਸਰ ਵਾਲਾ ਰਸ। [4]ਜੁੱਧ ਵਿਚ ਭਿੜਦੇ ਹਨ ਸੂਰਮੇ ਤੇ। *ਪਾ:—ਰੋਸ ਰਸ।

ਆਏ । ਕੈ ਪਲਾਸ ਫੂਲੇ ਸਮੁਦਾਏ । ਬੂਟਾ ਏਕ ਕਰੈਂਦੇ ਕੇਰਾ । ਤਿਸ ਤਰੁ ਥਿਰੇ ਗੁਰੂ ਰਣ ਹੇਰਾ ॥ ੧੬ ॥ ਦੁਹਿੰ ਦਿਸ਼ਿ ਕੋ ਤਬਿ ਪਿਖਹਿੰ ਤਮਾਸ਼ਾ । ਲਰਹਿੰ ਸੂਰਮੇ ਹੋਤਿ ਬਿਨਾਸ਼ਾ । ਸਤਿਗੁਰ ਕੋ ਬਲ ਪਾਇ ਬਡੇਰਾ । ਲਰਤਿ ਖਾਲਸਾ ਵਧਸੋ ਅਗੇਰਾ ॥ ੧੭ ॥ ਅਰਸੋ ਜੁ ਸਨਮੁਖ ਖੜਗ ਪ੍ਰਹਾਰੇ । ਰੁੰਡ ਮੁੰਡ ਕਰਿ ਭੂ ਪਰ ਡਾਰੇ । ਪਰੀ ਅਕਾਸ਼ੀ ਫੌਜਾਂ ਆਇ। ਜਿਤ ਕਿਤ ਦੇਖਿ ਰਹੇ ਬਿਸਮਾਇ ॥੧੮॥ਪੜ੍ਹਾ ਬੈਧਿ[1] ਜਨੁ ਘਨ ਘਟ ਆਈ। ਗਨ ਗੁਲਕਾਂ ਬਰਖਾ ਬਰਖਾਈ । ਤੁਪਕਨਿ ਕੜਕ ਗਾਜ ਜਨੁ ਪਰੈ । ਛਟਾ ਪਲੀਤੇ ਧੁਖਿ ਧੁਖਿ ਟਰੈਂ[2]॥੧੯॥ਦੁੰਦਭਿ ਢੋਲਨਿ ਸ਼ਬਦ ਮਹਾਨਾ । ਜਨੁ ਬਰਖਤਿ ਘਨ ਧੁਨਿ ਗਰਜਾਨਾ[3] । ਕ੍ਰਿਖਿ ਪਾਕੀ ਸਮ ਪਰਮ ਪਹਾਰੀ[4] । ਤੋਰਿ ਫੋਰਿ ਚੂਰਨ ਕਰਿ ਡਾਰੀ ॥ ੨੦ ॥ ਹੋਲਾ ਘਾਲਿ ਖਾਲਸਾ ਲਰਸੋ । ਭਾਗਸੋ ਪ੍ਰਥਮ ਲਾਜ ਕਰਿ ਮੁਰਸੋ।ਬਲੀਆਚੈਦ ਆਨਿ ਪਗ ਰੋਪਸੋ । ਪਿਖਿ ਸਿਪਾਹ ਭਾਜੀ ਉਰ ਕੋਪਸੋ ॥੨੧॥ ਇਤ ਤੇ ਉਦੇ ਸਿੰਘ ਧਰਿ ਧੀਰ । ਪਹੁੰਚਸੋ ਲੈ ਸਿੰਘਨਿ ਕੀ ਭੀਰ । ਆਲਮਚੰਦ ਖੜਗ ਕਰਿ ਨੰਗਾ । ਭਯੋ ਸਮੁਖ ਚਾਹਤਿ ਰਣ ਜੰਗਾ ॥ ੨੨ ॥ ਆਲਮ ਸਿੰਘ ਕੁਪਸੋ ਇਸ ਦੇਖਿ । ਦੋਨਹੁੰ ਕੇ ਮਨਿ ਕੋਪ ਵਿਸ਼ੇਖ।ਦੋਨਹੁੰ ਗਹੇ ਸਿਪਰ ਸ਼ਮਸ਼ੇਰ[5]।ਘਾਤ ਕਰਨਿ ਜੁਟੇ ਸਮ ਸ਼ੇਰ॥੨੩॥ ਬਾਮ ਦਾਹਨੇ ਫਿਰਿ ਮਿਲਿ ਗਏ।ਖੜਗ ਪ੍ਰਹਾਰ[6] ਪ੍ਰਹਾਰਤਿ ਭਏ।ਗਿਰਪਤਿ ਸਮੁਖ ਸਿਪਰ ਕਰਿ ਦਈ । ਰੋਕਸੋ ਵਾਰ ਹੁਤੇ ਬਲ ਮਈ ॥ ੨੪ ॥ ਤਿਹ ਪਾਛੈ ਨਿਜ ਵਾਰ ਪ੍ਰਹਾਰਾ । ਖੜਗ ਸਮੇਤ ਹਾਥ ਕਟਿ ਡਾਰਾ।ਤਿਸ ਕੇ ਭਟ ਪਹੁੰਚੇ ਲਿਯ ਆਗਾ । ਆਲਮਚੰਦ ਤਜਾਗਿ ਰਣ ਭਾਗਾ ॥ ੨੫ ॥ ਇਮ ਆਲਮਸਿੰਘ ਲੈ ਕਰਿ ਫਤੇ । ਵਾਹਿਗੁਰੂ ਜੀ ਕੀ ਕਹਿ ਫਤੇ।ਦਿਸ਼ਾ ਦੂਸਰੀ ਬਲੀਆਚੈਦ।ਲਰਤਿ ਕਰਤਿ ਉਤਸਾਹਿ ਬਿਲੰਦ ॥ ੨੬ ॥ ਉਚੀ ਧੁਨਿ ਤੇ ਬਾਜਤਿ ਢੋਲ । ਲਲਕਾਰਤਿ ਸੂਰਨਿ ਕੋ ਟੋਲਿ। ਐਂਚਿ ਐਂਚਿ ਧਨੁ ਬਾਨ ਚਲਾਵੈ । ਤਨ ਸਿੰਘਨਿ ਕੇ ਪੁੰਜ ਧਸਾਵੈ॥੨੭॥ਉਦੇ ਸਿੰਘ ਚਲਿ ਸਨਮੁਖ ਹੋਵਾ ਸਿੰਘਨਿ ਸੰਗ ਕਰਸੋ ਰਿਪੁ ਜੋਵਾ[7] । 'ਕਸਾ ਦੇਖਤਿ ਹੋ ਹਤਹੁ ਤੁਫੈਗੇ। ਆਵਹਿ ਸ਼ੱਤ੍ਰੂ ਵਧਸੋ ਕੁਫੈਗੇ' ॥ ੨੮ ॥ ਸੁਨਤਿ ਖਾਲਸੇ ਇਕ ਵਿਰ ਛੋਰੀ ।

---

[1]ਸਫਾਂ ਬੰਨ੍ਹਕੇ । [2]ਬਿਜਲੀ (ਵਤ) ਪਲੀਤੇ ਧੁਖ ਧੁਖਕੇ ਟਲਦੇ ਹਨ । ਭਾਵ ਕਦੇ ਚਮਕਦੇ ਤੇ ਕਦੇ ਧੁਖਦੇ ਹਨ । [3]ਵਰਖਾ ਕਰਦਾ ਹੋਇਆ ਮਾਨੋ ਬੱਦਲ ਗੱਜਿਆ ਹੈ ਸ਼ਬਦ ਕਰਕੇ । [4]ਵਡੇ (ਮਾਨੀ) ਪਹਾੜੀਏ । [5]ਤਲਵਾਰ । [6]ਤਲਵਾਰ ਦੇ ਵਾਰ । [7]ਵੈਰੀ ਦੇਖਕੇ, (ਤੇ ਬੋਲਿਆ ।)

ਚਲੀ ਸਮੂਹ ਸ਼ੁੰਕਤੀ ਗੋਰੀ। ਬਲੀਆਚੰਦ ਜੰਘ ਮਹਿੰ ਲਾਗੀ। ਭਟ ਬਹੁ ਮਰੇ ਚਮੂੰ ਬਹੁ ਭਾਗੀ ॥ ੨੯ ॥ ਘਾਇਲ ਹ੍ਵੈ ਬਲੀਆ ਹਟਿ ਪਰਯੋ। ਬਹੁਰ ਪਹਾਰੀ ਨਹਿੰ ਕੋ ਥਿਰਯੋ। ਚਲੇ ਪਲਾਇਨ ਹ੍ਵੈ ਬਿਨ ਧੀਰ। ਪਰੇ ਗਗਨ ਕੇ ਬਡ ਬਰ ਬੀਰ[1] ॥ ੩੦ ॥ ਹਤੇ ਸੈਂਕਰੇ ਜੋ ਅਰ ਰਹੇ। ਭਜੀ ਸਿਪਾਹ ਤ੍ਰਾਸ ਕੋ ਗਹੇ। ਰਾਮਕੁਇਰ ਸਭਿ ਕਹਤਿ ਪ੍ਰਸੰਗ। ਤਬਿ ਮੈਂ ਹੁਤੋ ਪ੍ਰਭੂ ਕੇ ਸੰਗ ॥ ੩੧ ॥ ਹੁਤੋ ਅਵਸਥਾ ਬਿਖੈ ਛੁਟੇਰ। ਮਰੇ ਸਿੰਘ ਕੋਤਿਕ ਰਣ ਹੇਰ। ਤਬਿ ਮੁਝ ਕੋ ਕੰਪਾ ਹੁਇ ਆਈ[2]। ਉਪਜਯੋ ਰਿਦੈ ਤ੍ਰਾਸ ਸਮੁਦਾਈ ॥ ੩੨ ॥ ਕ੍ਰਿਪਾ ਦ੍ਰਿਸ਼ਟਿ ਅਵਿਲੋਕਨ ਕਰਯੋ। ਸ਼੍ਰੀ ਮੁਖ ਤੇ ਮੁਸਕਾਇ ਉਚਰਯੋ। [3]"ਜਿਮ ਊਧਵ ਕੋ ਰਾਖਿ ਅਸ਼ੋਕ। ਕ੍ਰਿਸ਼ਨ ਸਿਧਾਰ ਗਏ ਪਰਲੋਕ[3] ॥ ੩੩ ॥ ਤਿਸ ਬਿਧਿ ਕਰਹਿੰ ਗੁਰੂ ਭੀ ਕਰਨੀ। ਰਖਿ[4] ਗੁਰਬਖ਼ਸ਼ ਸਿੰਘ ਤਲ ਧਰਨੀ[5]। ਬਹੁਰ ਸਿਧਾਰਨਗੇ[6] ਪਰਲੋਕ। ਨਹਿੰ ਡਰ, ਨਹਿੰ ਡਰ, ਬਨਹੁ ਅਸ਼ੋਕ[7]" ॥ ੩੪ ॥ ਸ਼੍ਰੀ ਕਲਗ਼ੀਧਰ ਭਾਖਯੋ ਜਬਿਹੂੰ। ਰੁਦਨ ਕਰਨਿ ਲਾਗੇ ਮੈਂ ਤਬਿਹੂੰ। ਸ਼੍ਰੀ ਮੁਖ ਤੇ ਪੁਨ ਬਾਕ ਅਲਾਵੈਂ। "ਰਿਪੁਨਿ ਚਲਾਇ[8] ਖਾਲਸਾ ਆਵੈ ॥ ੩੫ ॥ ਧਰ ਧੀਰਜ ਕੋ ਉਰ ਨਹਿੰ ਰੋਵਹੁ। ਸੰਘਰ ਮਚਯੋ ਖਰੋ ਰਹੁ ਜੋਵਹੁ"। ਇਤਨੇ ਬਿਖੈ ਭਜਾਇ ਪਹਾਰੀ। ਅਰਯੋ ਰਹਯੋ, ਤਿਹਿੰ ਦੀਨਸਿ ਮਾਰੀ ॥ ੩੬ ॥ ਚਮੂੰ ਅਕਾਸ਼ੀ ਸਭਿ ਚਲਿ ਗਈ।ਅੰਤਰ ਧਯਾਨ ਬਿਲੋਕਤਿ ਭਈ।ਬਹੁਰ ਖਾਲਸਾ ਹਟਿ ਕਰਿ ਆਯੋ। ਖਰੇ ਪ੍ਰਭੂ ਕੋ ਦਰਸ਼ਨ ਪਾਯੋ ॥ ੩੭ ॥ ਕ੍ਰਿਪਾਦ੍ਰਿਸ਼ਟਿ ਕੋ ਦੇਖਿ ਗੁਸਾਈਂ। ਧੀਰਜ ਦੀਨਿ ਸਭਿਨਿ ਕੋ ਤਾਂਈ। ਸਿੰਘਨਿ ਦਿਸ਼ਿ ਕੋ ਪਿਖਤਿ ਉਚਾਰੈਂ। "ਹਿੰਦੂ ਹੈਂ ਪਹਾਰੀਏ ਸਾਰੇ" ॥ ੩੮ ॥ ਸੁਨਤਿ ਖਾਲਸਾ ਬਿਨਤੀ ਕਹੈ। "ਸਕਲ ਪਹਾਰੀ ਬਨਚਰ ਅਹੈਂ[9]। ਸੋ ਹਮਰੋ ਹੈਂ ਖਾਜ ਬਿਸਾਲਾ। ਖਾਵਤਿ ਰਹੈਂ ਸਰਬਥਾ ਕਾਲਾ" ॥੩੯॥ ਤਬਿ ਕਲਗ਼ੀਧਰ ਪੁਨ ਮੁਸਕਾਏ। ਸਭਿਨਿ ਸੁਨਾਵਤਿ ਬਾਕ ਅਲਾਏ। "ਸੁਨਹੁ ਖਾਲਸਾ ਜੀ! ਦੈ ਕਾਨ। ਕਰਹਿੰ ਗਿਰੀਸ਼ ਰਾਜ ਅਭਿਮਾਨ[10] ॥੪੦॥ ਨਹੀਂ ਨੇਤ ਭਾਣੇ ਕੋ ਮਾਨਹਿੰ। ਪਰਮੇ-

[1](ਕਿਉਂਕਿ ਅਕਾਸ਼) ਤੋਂ ਜੋ ਬੜੇ ਵੀਰ ਪਏ ਸਨ। [2]ਭਾਵ ਮੈਂ ਕੰਬਿਆ। ਸੋ ਸਾਖੀ ਵਿੱਚ ਪਾਠ ਹੈ ਕੰਬਾ। [3]ਭਾਵ, ਖੁਸ਼ੀ ਨਾਲ ਊਧਵ ਨੂੰ (ਸੰਸਾਰ ਵਿੱਚ) ਰੱਖਕੇ ਆਪ ਪ੍ਰਲੋਕ ਚਲੇ ਗਏ ਸੇ। [4]ਰੱਖਕੇ (ਤੈਨੂੰ) ਗੁਰਬਖਸ਼ ਸਿੰਘ ਨੂੰ। [5]ਧਰਨੀ ਤਲ ਤੇ। [6]ਭਾਵ ਗੁਰੂ ਕੋ। [7]ਭਜਾ ਕੇ। [8]ਬਨ ਵਿੱਚ ਵਿਚਰਨ ਵਾਲੇ ਜੀਵ ਕਿਉਂਕਿ ਅਗਲੀ ਤੁਕ ਵਿਚ 'ਖਾਜ' ਲਿਖਿਆ ਹੈ,ਮ੍ਰਿਗ ਆਦਿਕ ਜੋ ਖਾਧੇ ਜਾਣ। [9]ਪਹਾੜੀਏ ਰਾਜੇ ਰਾਜ ਦਾ ਹੰਕਾਰ ਕਰਦੇ ਹਨ।

ਸ਼ੂਰ ਕੀ ਗਤਿ ਨਹਿੰ ਜਾਨਹਿੰ। ਆਇ ਸਮਾ ਇਨ ਕੋ ਸਿਰ ਬਲੀ। ਬਿਨ ਹੈਕਾਰ ਹੋਇੰ ਬਿਧਿ ਭਲੀ ॥ ੪੧ ॥ ਦੋਹਰਾ ॥ ਭਲੀ ਨਿਬਾਹੀ ਪੁਰਖ[1] ਨੇ ਕੀਨੋ ਤੀਜਾ ਲੋਗ[2]। ਜਿਨ ਸਿਰਜੀ ਗੋਈ ਤਿਸੈ[3] ਮਿਟੈ ਤੁਮਾਰਾ ਰੋਗ[4] ॥ ੪੨ ॥ ਚੌਪਈ ॥ ਤੀਨ ਬਾਰ ਇਸ ਰੀਤਿ ਬਖਾਨਾ। 'ਰੋਗ ਸਮਾਨ ਸ਼ੱਤ੍ਰੂ ਹੁਇ ਹਾਨਾ'। ਸੁਨਤਿ ਖਾਲਸੇ ਖੁਸ਼ੀ ਬਿਸਾਲੇ। ਸ਼੍ਰੀ ਗੁਰ ਕੋ ਰੁਖ ਲਖਨੋ ਕ੍ਰਿਪਾਲੇ॥੪੩॥ਬੂਝਨੋ ਗੁਰ ਪੁਨ 'ਕਸ ਰਣ ਭਯੋ?'।ਮਹਾਂ ਸਿੰਘ ਤਬਿ ਸਭਿ ਕਹਿ ਦਯੋ। 'ਦੈ ਸਰਦਾਰ ਹੁਏ ਸੋ ਘਾਇਲ। ਸਹਤ ਸਿਪਾਹਿ ਭਏ ਕਰਸਾਯਲ[5] ॥੪੪॥ ਭਾਗ ਗਏ ਨਹਿੰ ਪਾਇ ਜਮਾਏ। ਮਰੇ ਪਰੇ ਕੋ ਧਰ ਤਰਫਾਏ[6]। ਬਲ ਰਾਵਰ ਕੋ ਪਾਇ ਬਡੇਰਾ। ਫਤੇ ਖਾਲਸੇ ਕੀ ਇਸ ਬੇਰਾ' ॥ ੪੫ ॥ ਸਕਲ ਬਾਰਤਾ ਭਾਖਿ ਸੁਨਾਈ। ਤਬਿ ਸਤਿਗੁਰ ਸਭਿਹੂੰਨਿ ਅਲਾਈ। 'ਮਰੇ ਸਿੰਘ ਸਭਿ ਦਾਹਨ ਕਰੀਅਹਿ। ਸਭਿ ਥਲ ਖੋਜ ਏਕ ਥਲ ਧਰੀਅਹਿ'॥੪੬॥ਮਾਨਿ ਬਚਨ ਕੋ ਤਤਛਿਨ ਕੀਨਿ। ਕਰਿ ਇਕੱਤ੍ਰ ਸਭਿ ਦਾਹ ਸੁ ਦੀਨਿ। ਘਾਇਲ ਹੁਤੇ ਉਠਾਇ ਸੁ ਲਯਾਏ। ਫਤੇ ਪਾਇ ਗੁਰ ਪੁਰਿ ਕੋ ਆਏ॥੪੭॥ਬਜੇ ਖੁਸ਼ੀ ਕੇ ਬ੍ਰਿੰਦ ਨਗਾਰੇ।'ਭਈ ਜੀਤ'ਨਰ ਨਾਰਿ ਉਚਾਰੇ।ਮੰਗਲ ਕਰੇ ਅਨੇਕ ਪੁਕਾਰਾ।ਭਾ ਸ਼ੱਤ੍ਰੂਨਿ ਕੋ ਸ਼ੋਕ ਅਪਾਰਾ ॥੪੮॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰਿੰਥੇ ਚਤੁਰਥ ਰੁਤੇ 'ਜੰਗ' ਪ੍ਰਸੰਗ ਬਰਨਨੰਨਾਮ ਚਤੁਰਥੋ ਅੰਸੂ॥੪॥

੫. [ਰਾਜਿਆਂ ਦੀ ਸਲਾਹ। ਕਾਜ਼ੀ ਸਲਾਰ ਦੀਨ]।

ਦੋਹਰਾ ॥ ਸੁਨੀ ਲੜਾਈ ਗਿਰਪਤਿਨਿ ਚਿਤ ਸ਼ੰਕਤ ਸਭਿ ਹੋਇ। 'ਅਲਪ ਚਮੂ ਗੁਰ ਸੰਗ ਹੈ ਹਮਰੇ ਰਾਜੇ ਦੋਇ ॥ ੧ ॥ ਚੌਪਈ ॥ ਸੈਨਾ ਪਠੀ ਸੰਗ ਸਮੁਦਾਈ।ਕਿਮ ਰਣ ਕਰਤਿ ਪਰਾਜੈ ਪਾਈ। ਵਡੇ ਬਹਾਦੁਰ ਉਰ ਹੈਕਾਰੀ। ਆਯੁਧ ਬਿੱਦ੍ਯਾ ਜਾਨਤ ਸਾਰੀ ॥ ੨ ॥ ਠਹਿਰੇ ਕਸੋਂ ਨ ਗੁਰੂ ਕੇ ਆਗੇ। ਹੁਇ ਘਾਇਲ ਸੋ ਤਤਛਿਨ ਭਾਗੇ। ਜੋ ਗੁਰ ਸੰਗ ਹੋਇ ਦਲ ਮਹਾਂ। ਹਮਰੋ ਰਾਜ ਥਿਰਹਿ ਤਬਿ ਕਹਾਂ ॥੩॥ ਨਿਤਪ੍ਰਤਿ ਜਾਟ ਕਮੀਨੀ ਜਾਤਿ। ਬਨਹਿੰ ਸਿੰਘ ਪਾਹੁਲ ਲੈ ਜਾਤਿ।ਖੜਗ ਤੁਫੰਗ ਕੇਸ ਕਛ ਧਰੈਂ।ਬਹੁ ਬਿਧਿ ਮਾਰ ਬਕਾਰਾ ਕਰੈਂ ॥੪॥ ਪਾਤਿਸ਼ਾਹ ਰਾਜਾ ਨਹਿੰ ਗਨੈਂ।–ਮਾਰਿ ਮਾਰਿ–

[1]ਅਕਾਲ ਪੁਰਖ ਨੇ। [2]ਭਾਵ ਖਾਲਸਾ ਪੰਥ। [3]ਜਿਨ ਸਿਰਜੀ ਤਿਸ ਨੇ ਲੈ ਕਰ ਦਿੱਤੀ। [4]ਭਾਵ ਸ਼ੱਤਰੂ (ਦੇਖੋ ਅੰਕ ੪੩)। [5]ਹਰਨ ਹੋ ਗਏ। ਭਾਵ ਘੁੰਮਕੇ ਮੁੜ ਜਾਣਾ ਜਿਵੇਂ ਹਰਨ ਜ਼ਖ਼ਮ ਖਾਕੇ ਮੁੜਦਾ ਹੈ ਤੇ ਭੱਜ ਜਾਂਦਾ ਹੈ। [6]ਧੜ ਤੜਫਦਾ ਹੈ।

ਸਭਿਹਿਨ ਕੋ ਭਨੈਂ। ਵਧਤਿ ਜਾਤਿ ਨਿਤ ਪ੍ਰਤਿ ਇਮ ਪਈਅਤਿ। ਜਿਮ ਪੜਵਾ ਤੇ ਨਿਸਪਤਿ ਲਹੀਅਤਿ[1]॥੫॥ਇਨ ਕੋ ਚਹੀਐ ਕਰਨਿ ਉਪਾਇ। ਅਲਪ ਅਹੈਂ ਸਭਿ ਕਿਛੁ ਬਨਿ ਜਾਇ। ਲਘੁ ਬੂਟੇ ਕੋ ਤੁਰਤ ਉਖਾਰੈਂ। ਸਕੈਂ ਹਲਾਇ ਨ, ਬਟ ਜਬਿ ਭਾਰੈ[2] ॥ ੬ ॥ ਅਗਨਿ ਚਿੰਗਾਰਾ ਤੁਰਤ ਬੁਝਾਈ। ਬਨ ਲਗਿ ਪਸਰੈ, ਹੈ ਨ ਉਪਾਈ। ਥੋਰਨਿ ਦਿਨ ਕੋ ਕੇਹਰਿ ਹੋਇ। ਪਕਰ ਲੋਹਿ ਨਿਰਬਲ ਹੁਇ ਸੋਇ ॥੭ ॥ ਜਬਿ ਅਪਨੋ ਬਲ ਧਰਿ ਕਰਿ ਗਰਜੈ।ਕੌਣ ਸਮੁਖ ਹੁਇ ਤਿਹ ਤਬਿ ਤਰਜੈ।ਅਬਿ ਤੋ ਸਿੰਘ ਸੈਂਕਰੇ ਅਹੈਂ। ਇਮ ਉਤਪਾਤਿ ਕਰਤਿ ਸੋ ਰਹੈਂ ॥ ੮ ॥ ਜਬਹਿ ਹਜ਼ਾਰੋਂ ਗਿਨਤੀ ਹੋਇ।ਅਰੈ ਲਰੈ ਤਿਨ ਸੋਂ ਤਬਿ ਕੋਇ[3]?'।ਇੱਤਮਾਦਿਕ ਮਿਲਿ ਗਿਰਪਤਿ ਕਹੈਂ। ਦਲ ਤੁਰਕਾਨ ਹਕਾਰਨੋ ਚਹੈਂ ॥ ੯ ॥ ਦੱਖਣ ਗਯੋ ਨੁਰੰਗਾ ਆਪ। ਦਿੱਲੀ ਮਹਿ ਸੂਬਾ ਬਡ ਥਾਪਿ। ਤਹਾਂ ਵਕੀਲ ਪਠਨ ਕੇ ਕਾਰਨ। ਕਰਨੋ ਤਮਾਰ ਸਮੁਝਾਇ ਉਚਾਰਨਿ ॥ ੧੦ ॥ ਦਰਬ ਹਜ਼ਾਰਹੁੰ ਵਸਤੁ ਸਮਾਜੋ। ਪ੍ਰਿਥਕ ਪ੍ਰਿਥਕ ਦੀਨਸਿ ਗਨ ਰਾਜੋ। ਬਹੁਤ ਮੋਲ ਤੇ ਜੋ ਕਰ ਆਵੈ। ਹੇਤੁ ਖੁਸ਼ਾਮਦ ਕਹਿ ਪਹੁੰਚਾਵੈ ॥੧੧ ॥ ਲਿਖੇ ਪੱਤ੍ਰ ਪਰ ਗੁਰੂ ਬ੍ਰਿਤਾਂਤ। 'ਉਧਮ ਦੇਸ਼ ਪਾਇ ਬਹੁ ਭਾਂਤ ।ਕਹੈ–ਖਾਲਸਾ ਮੈਂ ਅਬਿ ਕਰਨੋ–।ਹਮ ਸੋਂ ਕਈ ਬਾਰ ਲਰਿ ਪਰਨੋ ॥ ੧੨ ॥ ਪਾਤਿਸ਼ਾਹੁ ਕੋ ਤ੍ਰਾਸ ਬਿਸਾਰਾ। ਜਿਤ ਕਿਤ ਚਾਹਹਿ ਜੰਗ ਅਖਾਰਾ।ਬਿਗਰੈ ਤੁਮ ਸੋਂ ਭੀ ਇਕ ਬਾਰੀ। ਯਾਂਤੇ ਸੁਧ ਭੇਜੀ ਹਮ ਸਾਰੀ॥੧੩॥ਅਬਿ ਉਪਾਇ ਇਸ ਕੋ ਹੁਇ ਆਵੈ।ਨਤੁ ਦਿਨ ਪ੍ਰਤਿਨਿਜ ਪੰਥ ਵਧਾਵੈ। ਸੈਨਾ ਪਠਹੁ ਮਿਲਹਿਂ ਹਮ ਸੰਗ[4]। ਦੇਹਿਂ ਨਿਕਾਰ ਕਰਹਿਂ ਬਹੁ ਜੰਗ' ॥ ੧੪ ॥ ਇੱਤਮਾਦਿਕ ਬਹੁ ਲਿਖੇ ਪਠਾਏ[5]। ਕਹਿ ਵਕੀਲ ਸੋਂ ਬਚ ਸਮੁਝਾਏ। ਸੂਬੇ ਢਿਗ ਦਿੱਲੀ ਚਲਿ ਗਯੋ।ਸਨੇ ਸਨੇ ਤਹਿਂ ਪਹੁੰਚਤਿ ਭਯੋ ॥ ੧੫ ॥ ਹਾਥ ਜੋਰਿ ਬਹੁ ਦਈ ਅਕੋਰਾ। ਸਰਬ ਪ੍ਰਸੰਗ ਭਨਨੋ ਇਤ ਫਿਰਾ[6]ਸਭਿ ਰਾਜਨਿ ਮਿਲਿ ਮੋਹਿ ਪਠਾਯੋ। ਆਪ ਪਾਸ ਇਸ ਹਿਤ ਚਲਿ ਆਯੋ' ॥੧੬॥ ਤਿਨ ਸੂਬੇ ਸੁਨਿ ਕਰਿ ਸਭਿ ਬਾਤ। ਲਿਖਨੋ ਨੁਰੰਗੇ ਕੋ ਬਿਰਤਾਂਤ। ਧੀਰਜ ਤਿਸ ਵਕੀਲ ਕੋ ਦਈ। ਗਜ ਬਾਜੀ ਜੁਤਿ ਭੇਟੈਂ ਲਈ ॥ ੧੭ ॥ ਇਤ ਰਾਜਨਿ ਬਹੁ ਸੈਨ ਬਨਾਈ। ਤ੍ਰਾਸ ਗੁਰੂ ਕੋ ਕਰਿ

[1]ਜਿਵੇਂ ਏਕਮ ਤੋਂ ਚੰਦ੍ਰਮਾ (ਵਧਦਾ) ਵੇਖੀਦਾ ਹੈ [ਸੰਸਃ, ਪ੍ਰਤਿਪਦਾ]। [2]ਹਿਲਾ ਨਾ ਸੱਕਾਂਗੇ ਜਦੋਂ ਭਾਰੀ ਹੋ ਜਾਊ ਬੋਹੜ। [3]ਕੌਣ। [4]ਅਸੀਂ ਵੀ ਨਾਲ ਮਿਲਾਂਗੇ। [5]ਲਿਖਕੇ ਭੇਜਿਆ।

ਤਕਰਾਈ[1]।ਚਢੈਂ ਸਿੰਘ ਗਨ ਖੇਤ ਉਜਾਰੈਂ।ਅਰੈਂ ਲਰੈਂ ਰਣ ਮਰੈਂ ਸੁ ਮਾਰੈਂ ॥ ੧੮ ॥ ਰਾਜਨਿ ਕੋ ਨਿਤ ਬਡੋ ਹੈਗਾਮਾ[2]। ਇਨ ਕੈ ਸਹਿਜ ਸੁਭਾਇਕ ਕਾਮਾ[3]। *ਇਕ ਦਿਨ ਬੈਠੇ ਸਭਾ ਲਗਾਇ। ਪ੍ਰਾਪਤਿ ਸੰਗਤਿ ਭੀ ਸਮੁਦਾਇ॥੧੯॥ਦਰਸ਼ਨ ਕਰਨ ਦੂਰ ਤੇ ਆਈ। ਅਨਿਕ ਪ੍ਰਕਾਰ ਉਪਾਇਨ ਲਾਈ। ਤਬਿ ਅਰਦਾਸੀ ਅੱਗੁ ਖਰੋਇ। ਸਾਂਭਤਿ ਸਕਲ ਵਸਤੁ ਕੋ ਸੋਇ ॥ ੨੦ ॥ ਪੈਸਾ ਮੁਹਰ ਰਜਤਪਣ ਜੇਤੇ। ਕਰਹਿ ਸੰਭਾਰਨਿ ਰਾਖਹਿ ਤੇਤੇ। ਭਯੋ ਗੁਰੂ ਢਿਗ ਅਨਿਕ ਖਜ਼ਾਨਾ। ਪੁਰਹਿੰ ਭਾਵਨਾ ਦਾਸਨ ਨਾਨਾ॥੨੧॥ ਹੁਤੋ ਸਲਾਰਦੀਨ ਇਕ ਕਾਜ਼ੀ। ਸਾਂਈ ਲੋਕ ਭਯੋ ਨਹਿੰ ਪਾਜੀ[4]। ਨਹਿੰ ਹਿੰਦੂਨਿ ਸੋਂ ਧੋਖ ਕਰਤਾ। ਸਭਿ ਮਹਿੰ ਇਕ ਸਮਾਨ ਬਰਤੈਤਾ ॥ ੨੨ ॥ ਹਿਤ ਦਰਸ਼ਨ ਕੋ ਗੁਰ ਢਿਗ ਆਯੋ। ਬੈਠਨੋ ਬਹੁਰ ਅਨੰਦ ਕੋ ਪਾਯੋ। ਸੰਗਤਿ ਅਰੁ ਗੁਰ ਕੋ ਬਿਵਹਾਰ। ਚਿਰੰਕਾਲ ਲਗਿ ਰਹਨੋ ਨਿਹਾਰ॥੨੩॥ਮਨ ਮਹਿੰ ਤਰਕਨ ਕਰਹਿ ਬਿਚਾਰਨ।–ਲਹਿ ਅਵਕਾਸ਼ਹਿੰ ਕਰਹਿੰ ਉਚਾਰਨਿ–। ਜਬਹਿ ਭੀਰ ਬਹੁ ਹਟਿ ਕਰਿ ਗਈ। ਤਬਿ ਬੂਝਨਿ ਕੀ ਚਿਤ ਮਹਿੰ ਭਈ ॥੨੪॥ ਕਹਨੋ 'ਗੁਰੂ ਜੀ! ਤੁਮਰੇ ਪਾਸ। ਨਰ ਕਨੋਂ-ਕਰਿ ਕਰਿਤੇ ਅਰਦਾਸ? ਦਿਹੁ† ਅਸੀਸ ਕੈਸੇ ਕਰਿ ਦੇਤ[5]?ਇਸ ਕੋ ਮੈਂ ਨਹਿੰ ਜਾਨਨੋ ਹੇਤ ॥੨੫॥ ਜੋ ਖ਼ੁਦਾਇ ਨੇ ਦੀਨ ਬਨਾਇ। ਸੋ ਭੁਗਤਿ ਹੈ ਜਿਤ ਕਿਤ ਜਾਇ। ਹਿੰਦੂਨਿ ਕੇ ਮਤਿ ਮਹਿੰ ਭੀ ਐਸੇ। ਪੂਰਬ ਕਰੀ ਪ੍ਰਮੇਸ਼ੁਰ ਜੈਸੇ ॥੨੬॥ ਭੋਗਤਿ ਸਰਬ ਜੀਵ ਸਦ ਤੈਸੇ। ਤਿਸ ਕੋ ਮੇਟ ਸਕੈ ਕੋ ਕੈਸੇ। ਖੁਸ਼ੀ ਹੋਇ ਕਰਿ ਬਿਤ ਸੁਤ ਦੇਤਿ। ਐਸੋ ਝੂਠ ਕਹਨਿ ਕਿਸ ਹੇਤ[6] ॥੨੭॥ ਬਡੋ ਪ੍ਰਸ਼ਨ ਕਾਜ਼ੀ ਕੋ ਸੁਨਿ ਕੈ। ਉੱਤਰ ਦੀਨਿ ਸੁਮਤਿ ਤੇ ਭਨਿ ਕੈ[7]। 'ਸੁਨਿ ਕਾਜ਼ੀ! ਬਡ ਬੁੱਧਿ ਬਿਚਾਰੀ। ਅਹੈ ਜਥਾਵਤ ਤਥਾ ਉਚਾਰੀ ॥ ੨੮ ॥ ਤਊ ਜਨਨ[8] ਕੋ ਜਿਮ ਹਮ ਦੇਤਿ। ਤਿਸ ਗਤਿ ਕੋ ਅਵਿਲੋਕਹੁ ਹੇਤੁ'। ਇਮ ਕਹਿ ਕਰਿ ਕਾਗਦ ਮਸ ਲੈ ਕੈ।ਪੂਰਬ ਮੁਹਰ[9] ਦਿਖਾਵਨਿਕੈ ਕੈ॥੨੯॥'ਬਰਨ[10] ਅਪੂਠੇ ਇਸ ਪਰ ਅਹੈਂ। ਇਨ ਤੇ ਕਾਜ ਸਰਤਿ ਨਹਿੰ

[1]ਗੁਰਾਂ ਦਾ ਡਰ ਕਰਕੇ ਤਕੜਾਈ ਕੀਤੀ। [2]ਰਾਜਿਆਂ ਦੇ ਭਾ ਦਾ ਨਿਤ ਜੰਗ ਰਹੇ। [3]ਸੁਤੇ ਸਿੱਧ ਹੀ ਕੰਮ ਹੈ। [4]ਸਾਈਂ ਲੋਕ ਹੋਇਆ ਹੈ ਤੇ ਪਖੰਡੀ ਨਹੀਂ ਸੀ। [5]ਅਸੀਸ ਦੇਕੇ ਆਪ ਕੀਹ ਕਰ ਦਿੰਦੇ ਹੋ। [6]ਕਾਹਦੇ ਲਈ। [7]ਸੁਮੱਤ ਦੇਣ ਲਈ ਕਹਿਕੇ ਉੱਤਰ ਦਿਤਾ। [8]ਲੋਕਾਂ ਨੂੰ। [9]ਛਾਪ। [10]ਅੱਖਰ। *ਇਹ ਸੋ ਸਾਖੀ ਦੀ ੪੨ਵੀਂ ਸਾਖੀ ਚੱਲੀ ਹੈ।

†ਪਾਃ—ਦੇਕੇ। ਪੁਨਾਃ—'ਜਿਜ' ਭੀ ਪਾਠਾਂਤ੍ਰ ਹੈ।

ਲਹੈ। ਪੁਨ ਕਾਗਦ ਪਰ ਦਈ ਲਗਾਇ। ਭਏ ਬਰਨ ਸੁਧੇ ਇਸ ਭਾਇ ॥ ੩੦ ॥ ਸੁਨਿ ਕਾਜ਼ੀ ! ਨਰ ਜਨਮੈਂ ਜਬੈ। ਪ੍ਰਥਮ ਕਰਮ ਅਨੁਸਾਰੀ ਤਬੈ। ਹੋਨਹਾਰ ਸਿਰ ਲਿਖੀ ਸੁ ਜਾਇ। ਪੂਠੇ ਬਰਣ ਮੁਹਰ ਜਿਸ ਭਾਇ॥ ੩੧॥ ਜਬਹਿ ਲਗਾਵਣਹਾਰ ਲਗਾਵੈ। ਹੁਇਂ ਸੁਧੇ ਤਬਿ,ਨੰਮ੍ਰਿ ਟਿਕਾਵੈ[1]। ਤਿਸ ਪ੍ਰਕਾਰ ਕਰਮਨਿ ਫਲਦਾਤਾ[2]। ਮਸਤਕ ਪਰ ਲਿਖਿ ਲੇਖ ਬਿਧਾਤਾ ॥ ੩੨ ॥ ਤਬਹਿ ਕਹਹਿ ਏਹ ਮਾਨੁਖ ਜੋਇ। ਗੁਰੂ ਪੀਰ ਕੇ ਆਗੇ ਹੋਇ। ਮਸਤਕ ਸ਼ਰਧਾ ਸਹਤ ਨਿਵਾਵੈ।ਸੁਧੇ ਅੱਖਰ ਤਬਿ ਹੁਇ ਜਾਵੈਂ॥੩੩॥ਤਿਸ ਕੋ ਫਲ ਸੁਖ ਭੋਗਨਿ ਕਰੈ।ਇਸ ਪ੍ਰਕਾਰ ਜੋ ਕਾਜ ਸਵਰੈ। ਜੋ ਮਸਤਕ ਕੋ ਟੇਕੈ ਨਾਂਹੀ। ਪੂਠੇ ਕਰਮ ਰਹੈਂ ਬਿਧਿ ਤਾਂਹੀ ॥ ੩੪ ॥ ਗੁਰ ਮਹਿਂ ਸਿੱਖ ਭਾਵਨਾ ਧਰੈ। ਸੁਤ ਬਿਤਾਦਿ ਸੁਖ ਪਾਵਨ ਕਰੈ[3]। ਕਾਜ਼ੀ ਸੁਨਿ ਮਨ ਭਯੋ ਅਨੰਦਾਠਾਂਢਾ ਭਯੋਹਾਥ ਦੈ ਬੰਦਿ॥੩੫॥ਝੁਕਿਝੁਕਿ ਕਰੈ ਸਲਾਮ ਅਗਾਰੀ। ਗੁਰ ਤਾਰੀਫ ਬਲੰਦ ਉਚਾਰੀ। 'ਪ੍ਰਭੁ ਜੀ ! ਸੰਸੇ ਭਯੋ ਬਿਨਾਸ਼। ਵਾਹ ਵਾਹ ਬਡ ਬੁੱਧ ਪ੍ਰਕਾਸ਼ ॥ ੩੬ ॥ ਬਚਨ[a]—[b]ਔਨ ਖੁਦਾਇ ਅਬਲ ਗੁਰ ਆਮਦਹ। ਕਦਮ ਮਿਸ੍ਤ ਬੰਦਹਿ ਜਹਾਨ ਪਾਰ ਕਰਦਮਹਿ[c] ॥ ੧ ॥

ਚੌਪਈ॥ਹਤਿ ਸੰਸੈ ਸੁ ਤਸੱਲੀ ਹੋਨ[4]। ਅਸ ਉੱਤਰ ਦੇ ਸਕ ਹੈ ਕੌਨ। ਤੁਮ ਬਿਨ ਸੁਮਤਿ ਧਰਹਿ ਕੋ ਐਸੋ।ਆਪ ਦਿਖਾਇ ਕਹੋ ਸ਼ੁਭ ਜੈਸੇ'॥੩੭॥ਪੁਨ ਸਾਦਰ ਬੈਠਾਯਹੁ ਕਾਜ਼ੀ। ਸੁਨਿ ਉੱਤਰ ਜੋ ਅਤਿਸ਼ੈ ਰਾਜ਼ੀ[5]। ਅਪਰ ਸੰਬਾਦ ਕਰਨੋ ਸੁਖ ਪਾਏ। ਦਰਸ਼ਨ ਦੇ ਸੰਗਤਿ ਸਮੁਦਾਏ ॥ ੩੮ ॥ ਪੂਰਨ ਕੀਨਿ ਕਾਮਨਾ ਮਨ ਕੀ। ਸੁਤ ਬਿਤ ਸੁਖ ਕੀ ਲਾਲਸ ਤਿਨ ਕੀ। ਬਹੁਰੋ

[1](ਜਦ ਮੁਹਰ) ਨੀਵੀਂ ਕਰ ਟਿਕਾਂਵਦਾ ਹੈ ਤਦ ਅੱਖਰ ਸਿੱਧੇ ਹੋ ਜਾਂਦੇ ਹਨ। [2]ਭਾਵ ਈਸ਼ਰ। [3]ਕਾਜ਼ੀ ਦਾ ਬਚਨ ਭਾਵ ਕਿ ਅਗਲਾ ਵਾਕ ਕਾਜ਼ੀ ਦਾ ਹੈ। [a]ਸੋ ਸਾਖੀ ਦਾ ਪਾਠ ਐਉਂ ਹੈ:— ਕਾਜ਼ੀ ਸਲਾਮ ਕੀਤੀ: ਸੱਚੇ ਪਾਤਸ਼ਾਹ ਜੀ ਸੰਸਾ ਦੂਰ ਹੁਆ। ਬੋਲਿਆ 'ਵਾਹਿ ਵਾਹਿ ਜੀ ਔਨ ਖੁਦਾਇ ਅਬਲ ਗੁਰੂ ਆਮਦਹ।ਕਦਮ ਮਿਸ੍ਤ ਬੰਦਹ ਜਹਾਨ ਪਾਰਕਰਦਮਹ। ਅਰਥ—ਪਹਿਲੋਂ ਆਉਂਦਿਆਂ ਹੀ ਗੁਰੂ ਜੀ ਠੀਕ ਖੁਦਾਇ ਦਾ ਰੂਪ (ਮੈਨੂੰ ਨਜ਼ਰੀਂ ਪਏ, ਗੁਰੂ ਜੀ ਦੇ) ਚਰਨ ਦਾਸਾਂ ਨੂੰ ਵਡਿਆਈ ਦੇਣ ਵਾਲੇ (ਸਹੀ ਹੋਏ, ਜਿਨ੍ਹਾਂ ਨੇ ਮੈਨੂੰ) ਜਹਾਨ ਤੋ ਪਾਰ ਕਰ ਦਿਤਾ। [ਔਨ=ਠੀਕ। ਖੁਦਾਇ=ਰੱਬ। ਅੱਬਲ=ਪਹਿਲੋਂ। ਆਮਦਹ=ਆਉਣ ਤੇ, ਆਇਆਂ। ਕਦਮ =ਚਰਨ। ਮਿਸ੍ਤ=ਇਹ ਪਾਠ ਜਾਪਦਾ ਹੈ ਕਿ ਫਾਰਸੀ ਪਦ ਮੁਸ਼ਰਫ ਸੀ। ਮੁਸ਼ਰਫ= ਵਡਿਆਈ ਦੇਣ ਵਾਲੇ। ਜੇ 'ਮਿਸ੍ਤ' ਪਦ ਨੂੰ 'ਮੁਸੱਰਤ' ਸਮਝੀਏ ਤੇ ਅਰਥ ਲਗਣਗੇ ਖੁਸ਼ੀ (ਦੇਣ ਵਾਲੇ)। ਬੰਦਹ=ਦਾਸ। ਪਾਰ ਕਰਦਮਹ=ਮੈਨੂੰ ਪਾਰ ਕੀਤਾ]ਨੋਟ—ਇਸ ਬੈਂਤ ਦੀ ਫਾਰਸੀ ਬੰਦਸ਼ ਸ਼ੁੱਧ ਨਹੀਂ। [4]ਤਸੱਲੀ ਹੋ ਗਈ ਹੈ ਮੈਨੂੰ। [5]ਖੁਸ਼ੀ।

ਉਠੇ ਚਲੇ ਸ਼ੁਭ ਮੰਦਿਰ। ਜਹਿਂ ਇਕਾਂਤ ਬੈਠਨਿ ਥਲ ਸੁੰਦਰ ॥ ੩੯ ॥ ਸਕਲ ਖਾਲਸਾ ਬੰਦਨਕਰਿ ਕਰਿ।ਪ੍ਰਭੁ ਦਰਸ਼ਨ ਤੇ ਮੁਦ ਬਹੁ ਧਰਿ ਧਰਿ। ਨਿਜ ਨਿਜ ਥਾਂਨ ਪਹੁੰਚਤੇ ਭਏ। ਕਰਤਿ ਸੁਜਸੁ ਗੁਰ ਸੁਖ ਬਹੁ ਲਏ ॥੪੦॥ਖਾਨ ਪਾਨ ਕਰਿ ਕਰਿ ਮਨ ਭਾਏ।ਰੁਚਿਰ ਪ੍ਰਯੰਕ ਪ੍ਰਭੂ ਸੁਪਤਾਏ। ਜਾਮ ਜਾਮਨੀ ਜਾਗਨਿ ਧਰੇ। ਸੌਚ ਸ਼ਨਾਨ ਸਕਲ ਬਿਧਿ ਕਰੇ ॥ ੪੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਕਾਸ਼ੀ ਕੋ' ਪ੍ਰਸੰਗ ਬਰਨਨੰ ਨਾਮ ਪੰਚਮੋ ਅੰਸੂ ॥੫॥ ੬.[ਮਰਦ ਦਾ ਮੂੰਹ ਨਾ ਫਿਟਕਾਰਨਾ। ਨਿਗਾਹੇ ਦਾ ਮੁਰੀਦ ਵਣਜਾਰਾ]।

ਦੋਹਰਾ ॥ *ਭਈ ਪ੍ਰਾਤਿ ਸਤਿਗੁਰ ਤਬੈ ਸ਼ਸਤ੍ਰ ਬਸਤ੍ਰ ਕੋ ਪਾਇ। ਅਲੰਕਾਰ ਦੀਪਤਿ ਰਤਨ ਸੁੰਦਰ ਰੂਪ ਸੁਹਾਇ॥੧॥ਚੌਪਈ॥ਸਭਾ ਸਥਾਨ ਆਨਿ[1] ਗੁਰ ਪੂਰੇ। ਸੁਨਿ ਕਰਿ ਪਹੁੰਚੇ ਸਿੰਘ ਹਜ਼ੂਰੇ। ਸਿਰ ਨੰਮ੍ਰੀ ਕਰਿ ਦਰਸ਼ਨ ਚਿਤੇ। ਵਾਹਿਗੁਰੂ ਜੀ ਕੀ ਕਹਿ ਫਤੇ ॥੨॥ ਲਗੇ ਦਿਵਾਨ ਖਾਲਸਾ ਆਯੋ। ਸੁਰ ਗਨ ਮਹਿਂ ਜਿਮ ਇੰਦ੍ਰ ਸੁਹਾਯੋ। ਜੋ ਸੰਗਤਿ ਦਰਸ਼ਨ ਹਿਤ ਆਈ। ਕਰਿ ਕਰਿ ਨਮੋ ਥਿਰੇ ਸਮੁਦਾਈ ॥ ੩ ॥ ਇਕ ਟਕ ਹੇਰਤਿ ਹੈਂ ਨਰ ਨਾਰੀ। ਸਿਰ ਪਰ ਫੁਰਹਿ ਚੌਰ ਬਹੁ ਬਾਰੀ। ਚਹੁੰਦਿਸ਼ਿ ਦੂਰ ਦੂਰ ਲਗਿ ਬੈਸੇ। ਊਚੇ ਧੁਨਿ ਬੋਲੇ ਪ੍ਰਭੁ ਐਸੇ ॥ ੪ ॥ 'ਅਸ ਇਸਤ੍ਰੀ ਕੋ, ਸੰਗਤਿ ਮਾਂਹੀ ? ਮਰਦ ਨਹੀਂ ਫਿਟਕਾਰਜੋ ਜਾਂਹੀ। ਛੋਟਾ ਬਡਾ ਹੋਇ ਬਧ ਕੋਈ। ਰਿਦੈ ਸੁਮਤਿ ਧਰਿ ਕਹਜੋ ਨ ਜੋਈ[2] ॥ ੫॥ ਸੰਗਤਿ ਬਿਖੈ ਸਿੱਖਣੀ ਜੋਤੀ। ਗੁਰੂ ਬਾਕ ਸੁਨਿ ਤੁਸ਼ਨਿ ਤੇਤੀ। ਕਰ ਜੋਰੇ ਇਕ ਸਿੱਖ ਕੀ ਤਨੀਆ। ਖਰੀ ਹੋਹਿ ਸਭਿ ਮਹਿਂ ਬਚ ਭਨੀਆ ॥੬॥'ਸੱਚੇ ਪਾਤਿਸ਼ਾਹ ! ਮੈਂ ਦੀਨ[3]। ਮਰਦ ਨ ਕਬਿ ਫਿਟਕਾਰਨਿ ਕੀਨਿ। ਅਪਨਾ ਪੁੱਤ੍ਰ ਨ ਝਿਰਕਜੋ ਕਬਹੀ। ਜ਼ਾਤਿ ਮਰਦਕੀ ਲਖਿ ਬਡ ਸਭਿ ਹੀ[4] ॥ ੭ ॥ ਤਬਿ ਕਲਗ਼ੀਧਰ ਬਾਕ ਬਖਾਨੇ।'ਸਾਧਸਾਧ ਤੁਵ ਜੇ ਇਮ ਜਾਨੇ।ਤਊ ਜਿ ਸਿਖ ਸੰਗਤਿ ਇਨਚੀਤ। ਸਭਿ ਕੋ ਹੁਇ ਕਿਸ ਰੀਤਿ ਪ੍ਰਤੀਤ[5] ॥ ੮ ॥ ਭਾਗਣ ਨਾਮ ਤ੍ਰਿਯਾ ਤਬਿ ਕਹਜੋ।'ਮਹਾਰਾਜ ਸੁਨੀਯਹਿ ਜਿਮ ਚਹਜੋ[6]।ਬਸਹਿ ਆਗਰੇਨਗਰ ਮਹਾਂਨ। 'ਪਾਤਿਸ਼ਾਹ ਮਮ ਪਿਤਾ ਦਿਵਾਨ॥੯॥ ਸਭਿ ਪਰ ਹੁਕਮ, ਦਰਬ ਬਹੁ ਆਵੈ।

---

[1]ਆਏ। [2]ਜਿਸ ਨੇ ਸ਼ੁਸ਼ਟ ਬੁੱਧੀ ਧਾਰਕੇ (ਫਿਟਕਾਰ ਦਾ ਵਾਕ) ਨਾ ਕਿਹਾ ਹੋਵੇ। [3]ਮੈਂ ਗ਼ਰੀਬ ਨੇ। [4]ਮਰਦ ਦੀ ਜਾਤ ਸਭ ਵੱਡੀ ਜਾਣੀ ਹੈ। [5]ਜਿਵੇਂ (ਸੁਣਨਾ) ਚਾਹਿਆ ਹੈ (ਆਪ ਨੇ)।

*ਇਹ ਸੋ ਸਾਖੀ ਦੀ ੪੩ਵੀਂ ਸਾਖੀ ਹੈ।

ਸਰਬ ਕਾਰ ਸਰਕਾਰ ਚਲਾਵੈ। ਚਿਰੰਕਾਲ ਲਗਿ ਕਾਰਜ ਕਰਨੋ। ਸਮਾ ਪੂਜਨੋ ਮੋਰੋਪਿਤ ਮਰਨੋ॥੧੦॥ਪਾਤਿਸ਼ਾਹ ਨੇ ਜਬਿਹੀ ਸੁਨਨੋ।ਨਿਜ ਲੋਕਨਿ ਸੋਂ ਤਤਛਿਨ ਭਨਨੋ।–ਚੌਂਕੀ ਦਿਹੁ ਬਿਠਾਇ ਤਿਸ ਦ੍ਵਾਰੇ। ਵਸਤੁ ਸੰਭਾਰਹੁ ਭੇਰਹੁ ਤਾਰੇ॥੧੧॥ ਤਿਸ ਕੇ ਪੁੱਤ੍ਰ ਹੋਇ ਜੇ ਕੋਈ। ਮੁਹਿ ਢਿਗ ਜਾਇ ਆਨਿਯੈ ਸੋਈ–। ਤੂਰਨ ਸ਼ਾਹਿ ਸਿਪਾਹੀ ਆਏ। ਸਭਿ ਦ੍ਵਾਰਨ ਤਾਰੇ ਭਿਰਵਾਏ॥੧੨॥ ਹਮਰੇ ਨਰ ਹਟਾਇ ਸਮੁਦਾਈ। ਚੌਂਕੀ ਕਰਿ ਤਾਕੀਦ ਬਿਠਾਈ। ਬੁਝਿ ਬਾਰਤਾ ਹਮ ਤੇ ਸਾਰੀ। ਜਾਇ ਸ਼ਾਹੁ ਕੇ ਪਾਸ ਉਚਾਰੀ ॥ ੧੩ ॥–ਸਪਤਸੁਤਾ ਤਿਸ ਕੇ ਘਰ ਮਾਂਹੀ। ਅਸ਼ਟਮ ਹੈ ਅਧਾਨ[1] ਤ੍ਰਿਯ ਤਾਂਹੀ। ਭ੍ਰਾਤਾ ਬੰਧੁ ਅਪਰ ਨਹਿ ਕੋਈ। ਜੋ ਨਿਕੇਤ ਕੋ ਮਾਲਿਕ ਹੋਈ– ॥ ੧੪ ॥ ਪਾਤਿਸ਼ਾਹਿ ਇਮ ਸੁਨਤਿ ਉਚਾਰੀ।–ਜਨਮੈ ਜਬਿ ਲੌ ਲੇਹੁ ਨਿਹਾਰੀ। ਹੋਹਿ ਪੁੱਤ੍ਰ ਤੌ ਕਰਹੁ ਖਲਾਸੇ[2]। ਸੁਤਾ ਭਏ ਕਰਿ ਜਪਤ ਅਵਾਸੇ[3]–॥੧੫॥ਹੁਕਮ ਮਾਨਿ ਚੌਂਕੀ ਥਿਰ ਦ੍ਵਾਰੇ*।ਪੂਜੇ ਗਰਭ ਕੇ ਜਬਿ ਦਿਨ ਸਾਰੇ।ਜਨਮਨੋ ਪੁੱਤ੍ਰ ਤਹਾਂ ਸਭਿ ਜੋਵਾ।ਮੰਗਲ ਕੋ ਉਤਸਵ ਬਹੁ ਹੋਵਾ॥੧੬॥ ਦੁੰਦਭਿ ਬਜੇ ਨੌਬਤੈਂ ਬਾਜੀ। ਸਭਿ ਪਰਵਾਰ ਭਯੋ ਬਹੁ ਰਾਜੀ। ਪਾਤਿਸ਼ਾਹਿ ਜਬਿ ਸੁਨਿਬੋ ਕੀਨਿ।–ਕਰਹੁ ਖਲਾਸੀ–ਆਇਸੁ ਦੀਨਿ ॥ ੧੭ ॥ ਬਖਸ਼ਨੋ ਪ੍ਰਥਮ ਸਮਾਨ ਰੁਜ਼ੀਨਾ। ਘਰ ਖਲਾਸ ਤਤਛਿਨ ਕਰਿ ਦੀਨਾ। ਚੌਂਕੀਦਾਰ ਸਿਪਾਹੀ ਗਏ। ਜਨ[4] ਸਨਮਾਨ ਕਰਤਿ ਸਭਿ ਭਏ॥ ੧੮ ॥ ਸਪਤ ਭਗਨਿ ਮਹਿ ਕਹਿ ਤਿਸਕਾਲਾ।–ਧੰਨ ਮਰਦ ਕੀ ਸ਼ਮਸ ਬਿਸਾਲਾ[5]। ਸਭਿ ਪਰਵਾਰਿ ਛੁਟਨੋ ਜਿਸ ਪਾਛੇ।ਇਸ ਤੇ ਅਪਰ ਨਹੀਂ ਕੋ ਆਛੇ। ੧੯॥ਜਿਸ ਦਾੜ੍ਹੀ ਤੇ ਜਪ ਤਪ ਜੋਗ।ਫਲਹਿ ਸਕਲ ਦੇ ਸੁਖ ਗਨ ਭੋਗ। [6]ਮਰਦ ਕਚਹਿਰੀ ਦਰ ਦਰਗਾਹਿ। ਸ਼ਮਸ਼ ਕਬੂਲ ਪਰਹਿ ਦੁਤਿ ਜਾਹਿ[7]॥ ੨੦ ॥ ਮਰਦ ਬਿਨਾ ਸ਼ੱਮਸ਼ ਦਸਤਾਰ[7]। ਇਨ ਬਿਨ ਔਰਤ ਪਰਹਿ

[1]ਗਰਭ। [2](ਜਾਇਦਾਦ) ਖਲਾਸ ਕਰ ਦਿਓ। [3]ਘਰ ਜ਼ਬਤ ਕਰ ਲਓ। [4](ਸਾਰੇ) ਲੋਕਾ।[5]ਮਰਦ ਦੀ ਦਾਹੜੀ। [6] ਇਸ ਲੋਕ ਦੀ) ਕਚਹਿਰੀ ਤੇ ਦਰਗਾਹ ਵਿਚ (ਧੰਨ) ਮਰਦ ਦੀ ਦਾੜ੍ਹੀ ਹੈ ਜੋ ਸ਼ੋਭਾ ਵਾਲੀ ਹੋਕੇ ਕਬੂਲ ਪੈਂਦੀ ਹੈ। [7]ਬਿਨਾਂ ਦਾੜ੍ਹੀ ਤੇ ਦਸਤਾਰ ਤੋਂ ਮਰਦ"""""।

*ਦੱਸਿਆ ਜਾਂਦਾ ਹੈ ਕਿ ਮੁਗਲ ਪਾਤਸ਼ਾਹਾਂ ਦੇ ਵੇਲੇ ਦਸਤੂਰ ਇਹ ਸੀ ਕਿ ਜਦ ਕੋਈ ਵੱਡਾ ਪਾਤਸ਼ਾਹੀ ਉਹਦੇਦਾਰ ਮਰ ਜਾਏ ਤਾਂ ਉਸ ਦੀ ਜਾਇਦਾਦ ਪਾਤਸ਼ਾਹ ਦੀ ਸਮਝੀ ਜਾਂਦੀ ਸੀ ਤੇ ਅੱਗੋਂ ਫੇਰ ਉਸ ਦੇ ਪੁੱਤ੍ਰ ਨੂੰ ਪਾਤਸ਼ਾਹ ਵੱਲੋਂ ਬਖਸ਼ੀਸ਼ ਮਿਲਦੀ ਸੀ, ਗ਼ਾਲਬਨ ਇਹ ਉਹਦੇਦਾਰਾਂ ਨੂੰ ਵਧੇਰੇ ਨਿਮਕ ਹਲਾਲ ਰੱਖਣ ਦਾ ਉਪਰਾਲਾ ਸੀ।

ਨਿਹਾਰ–।ਸਾਚੇ ਪਾਤਿਸ਼ਾਹਿ ਮੈਂ ਚੀਤ। ਤਬਿ ਕੀ ਧਰੀ ਬਿਸਾਲ ਪ੍ਰਤੀਤ।। ੨੧।।ਜਨਮਤਿ ਮਰਦ ਸੁ ਬੰਦ ਖਲਾਸੀ[1]।ਹਮ ਜ਼ਨਾਨੀਯਾਂਸਪਤ ਪ੍ਰਕਾਸ਼ੀ। ਨਹਿੰ ਮੁਲਾਹਜਾ ਕਿਨਹਿੰ ਉਬਾਚੀ। ਯਾਂਤੇ ਧੰਨ ਸ਼ਮਸ਼ ਹੈ ਸਾਚੀ ॥ ੨੨॥ ਫਾਰਸੀ। ਜ਼ਨ ਜ਼ੁਲਮ ਜੰਮਹਿ ਲਾਨਤੁਹਿ ਸ਼ਬਹਿ ਰੋਜ਼ ਹਰਦੋ ਮਾਂਹਿ*। ਮਰਦਹਿ ਜੰਮਹਿ ਦਰ ਗੋਸ਼ ਖ਼ੈਰ ਕਰਦਮਹਿ[2]।ਦਾੜ੍ਹੀਬੰਦਗੀ ਔਨ ਖ਼ੁਦਾਇ ਦੀਦਾਰ ਸ਼ੁਮਾਰਹਿ[3]। ਬਗ਼ੈਰ ਦਾੜ੍ਹੀ ਸ਼ੈਤਾਨ ਬਿਸਾਹਸ ਨ ਕਰਦਮਹਿ[4] ॥ ੨੩ ॥ ਚੌਪਈ ॥ ਸੁਨਿ ਕਰਿ ਸਕਲ ਸਭਾ ਬਿਸਮਾਈ। 'ਧੰਨੁ ਧੰਨੁ' ਬੋਲੇ ਤਿਸ ਤਾਂਈ। ਤਬਿ ਸਤਿਗੁਰ ਭਾਖਯੋ ਤਿਸ ਹੇਰੀ। 'ਧੰਨ ਪ੍ਰਤੀਤ ਰਿਦੈ ਅਸ ਤੇਰੀ' ॥ ੨੪ ॥ ਫਾਹਸੀ। 'ਸਿੱਖੋ ਦਾੜ੍ਹੀ ਤਾਰੀਫ ਕੇਸ਼ ਸ਼ੁਮਾਰ ਬਾਲਤਣਹ[5]। ਬਗੈਰ ਦਾੜ੍ਹੀ ਬਦਨ ਚਸ਼ਮ ਨ ਦੀਦਮਹਿ[6]'॥੨੫॥ਚੌਪਈ॥ ਇਮ ਸਤਿਗੁਰ ਕਰਿ ਬਚਨ ਬਿਲਾਸਾ। ਕਰੀ ਸੰਪੂਰਨ ਸੰਗਤਿ ਆਸਾ। ਕੇਤਿਕ ਦਿਨ ਅਨੰਦਪੁਰ ਰਹਿਕੈ। ਭਈ ਬਿਦਾ ਪੁਨ ਬਿਨਤੀ ਕਹਿ ਕੈ ॥੨੬॥ ਲੈ ਪਾਹੁਲ ਖੰਡੇ ਕੀ ਕੇਤੇ। ਆਯੁਧ ਧਾਰਿ ਗੁਰੂ ਹਰਖੇਤੇ। ਲੈ ਸਿਰੁਪਾਉ ਅਵਾਸ ਸਿਧਾਏ। ਜਸ ਕੋ ਉਚਰਤਿ ਜਿਤ ਜਿਤ ਜਾਏ ॥੨੭॥ਜਿਮ ਆਮਦ ਤਿਮ ਖਰਚ ਬਿਸਾਲਾ। ਗੁਰ ਕੇ ਘਰ ਹੋਵਤਿ ਸਭਿ ਕਾਲਾ।

†ਕਾਤਕ ਬਿਤਯੋ ਸੁ ਅਗਹਨ[7] ਆਵਾ।ਬੈਠੇ ਗੁਰੂਦਿਵਾਨ ਲਗਾਵਾ॥੨੮॥ ਤਬਿ ਸਿੱਖਨ ਕਰ ਜੋਰਿ ਉਚਾਰਾ। 'ਗੁਰ ਸਾਚੇ ਪਤਿਸ਼ਾਹਿ ਉਦਾਰਾ।ਭਾਨਾ ਪ੍ਰਭੁ ਕੋ ਜਿਮ ਉਰ ਚਾਹੋ। ਤਿਮ ਵਿਹਾਰ ਤੋਰਹੁ ਸਭਿ ਮਾਹੋ॥ ੨੯ ॥ ਤਊ ਪਰੰਤੁ ਖਰਚ ਅਬਿ ਚਹੀਅਹਿ।ਸੀਤ ਕਾਲ ਆਧੋ ਬਹੁ ਲਹੀਅਹਿ'।

---

[1]ਬੰਧਨ ਤੋਂ ਛੁਟਕਾਰਾ ਹੋਯਾ। [2]ਇਸਤ੍ਰੀ ਦਾ ਜੰਮਣਾ ਜ਼ੁਲਮ (ਉਤਰਨਾ ਹੈ), ਦਿਨ ਰਾਤ ਦੁਖਿ ਵੇਲਿਆਂ ਵਿਚ ਲਾਨਤ ਹੀ ਮਿਲਦੀ ਹੈ। [3]ਮਰਦ ਜੰਮੇ ਤਾਂ ਕੰਨਾਂ ਵਿਚ (ਵਧਾਈ ਦੀ ਸੋ ਪੈਂਦੀ ਹੈ ਤਾਂ ਸਾਰੇ ਆਖਦੇ ਹਨ) ਭਲਾ ਕੀਤਾ ਹੈ (ਰੱਬ ਨੇ)। [4](ਦਾੜ੍ਹੀ ਰੱਖਣੀ ਖ਼ੁਦਾ ਦੀ) ਬੰਦਗੀ (ਤੁੱਲ ਹੈ, ਦਾੜ੍ਹੀ ਵਾਲੇ ਦਾ ਦੀਦਾਰ) ਖ਼ੁਦਾ ਦਾ ਹੂਬਹੂ ਦੀਦਾਰ ਗਿਣਿਆਂ ਜਾਂਦਾ ਹੈ। [5](ਜੋ) ਬਿਨਾ ਦਾਹੜੀ ਦੇ ਹੈ (ਉਹ) ਸ਼ੈਤਾਨ ਹੈ ਉਸ ਦਾ ਵਿਸਾਹ ਨਹੀਂ ਕਰਨਾ ਚਾਹੀਏ। ਟੂਕ–ਏਹ ਫਾਰਸੀਆਂ ਗ੍ਰੰਥ ਨਹੀਂ ਹਨ। [6]ਸਿੱਖੋ ਦਾਹੜੀ ਦੀ ਤਾਰੀਫ ਹੈ (ਕਿ ਜਿਸ ਦੇ ਆਇਆਂ ਆਦਮੀ ਮਰਦ ਕਹਾਉਂਦਾ ਹੈ ਨਿਰੇ) ਕੇਸ਼ (ਤਾਂ) ਬਾਲਪਣੇ ਵਿਚ ਹੀ ਗਿਣਤੀ ਹੁੰਦੀ ਹੈ (ਇਨਸਾਨ ਦੀ)। [7]ਦਾਹੜੀ ਤੋਂ ਬਿਨਾ ਹੀ ਜੋ ਮੂੰਹ ਹੈ (ਭਾਵ ਦਾਹੜੀ ਮੁੰਨੇ ਹੂੰ) ਅਸੀਂ ਅੱਖੀਂ ਨਹੀਂ ਡਿੱਠਾ ਚਾਹੁੰਦੇ। [8]ਮੱਘਰ। *ਪਾਃ–ਜ਼ਨ ਜੁਮਲ ਜੰਮਹਿ ਲਾਨਤੁਹਿ ਜ਼ਦਹ ਰੋਜ਼ ਹਰਦੁ ਮਹਿ।

†ਇਹ ਸੋ ਸਾਖੀ ਦੀ ੪੪ਵੀਂ ਸਾਖੀ ਹੈ।

ਇਸ ਪ੍ਰਕਾਰ ਜਬਿਹੂੰ ਸਭਿ ਕਹਜੋ।ਇਕ ਵਣਜਾਰਾ ਆਵਤਿ ਲਹਜੋ ॥੩੦॥
ਧਰਜੋ ਰਜਤਪਣ ਦੇਨ ਹਜ਼ਾਰੇ। ਮਸਤਕ ਟੇਕਜੋ ਗੁਰੂ ਅਗਾਰੇ।ਹਾਥ ਜੋਰਿ
ਜਬਿ ਸਨਮੁਖ ਬੈਸਾ। ਬੋਲੇ ਪ੍ਰਭੁ 'ਇਹੁ ਧਨ ਹੈ ਕੈਸਾ ? ॥੩੧॥ ਕਿਸ ਕੋ
ਸਿੱਖ ਕਹਾਂ ਤੂੰ ਰਹੈਂ?'। ਸੁਨਿ ਗੁਰ ਸੰਗ ਬੇਨਤੀ ਕਹੈ। 'ਪੁਰਿ ਮੁਲਤਾਨੇ
ਕਰਹੁ ਬਸੇਰਾ। ਅਹੈਂ ਮੁਰੀਦ ਨਿਗਾਹੇ ਕੇਰਾ॥੩੨॥ਇਤ ਬਿਵਹਾਰ ਕਰਨ
ਕੋ ਆਯੋ। ਬਿਕਜੋ ਨ ਮਾਲ ਫਿਰਜੋ ਅਕੁਲਾਯੋ। ਬੂਝਜੋ ਮੈਂ–ਕੋ ਜ਼ਾਹਰ
ਪੀਰ ? । ਸੁੱਖੈਂ ਜਿਸ ਕੀ ਸੁੱਖ ਸਧੀਰ–॥ ੩੩ ॥ ਲੋਕਨ ਕਹਜੋ-ਆਜ
ਕੋ ਸਮੈਂ।ਗੁਰੂ ਪੀਰ ਜ਼ਾਹਰ ਜਗ ਨਿਮੈ–। ਸੁੱਖੀ ਸੁੱਖ, ਤਬਹਿ ਬਿਕ ਗਯੋ।
ਸਾਠ ਹਜ਼ਾਰ ਬਨਜ ਕਰਿ ਲਯੋ[1] ॥੩੪॥ ਭਯੋ ਨਵੋ ਜੋਤਿਕ ਮਨ ਜਾਨੀ।
ਤਿਸ ਦਸਵੰਧ ਭੇਟ ਮੁਹਿ ਆਨੀ'।ਸ਼੍ਰੀ ਸਤਿਗੁਰ ਤਬਿ ਭਨਜੋ ਬਚੈਨ।'ਜਿਸ
ਕੋ ਖੇਤ ਤਿਸੀ ਕਹੁ ਅੰਨ ॥੩੫॥ ਸੁਨਿ ਭਾਈ:–ਕੋ ਪੰਥੀ ਜਾਇ[2]। ਚਰਿਤ
ਖੇਤ ਗੋ ਦਈ ਹਟਾਇ। ਦਾਵੇਦਾਰ ਖੇਤ ਕੋ ਹੋਇ ਨ[3]। ਇਹ ਕਨਾ ਬਾਤ,
ਲਖਤਿ ਹੈ ਕੋਇ ਨ ॥੩੬॥ ਜਿਹ ਮੁਰੀਦ[4] ਦਿਹੁ ਭੇਟ ਸੁ ਤਾਹੂ। ਗੁਰ ਕੋ
ਰਾਹੁ ਨ ਮਾਰਤਿ ਕਾਹੂ[5]। ਕਹਿ ਵਣਜਾਰਾ 'ਸੁਨਹੁ ਗੁਸਾਈਂ ! ਮੈਂ ਸੁ
ਮੁਰੀਦੀ ਪਿਛਲ ਸੁਨਾਈ[6]॥੩੭॥ਸੁੱਖ ਗੁਰੂ ਘਰ ਤੇ ਜਬਿ ਪਾਈ[7]।ਤਬਿ ਕੋ
ਰਾਵਰਿ ਸਿੱਖ,ਗੁਸਾਈਂ!ਬਖਸ਼ਹੁ ਕਰਜੋ ਗੁਨਾਹੁ ਜੁਪਾਛੇ।ਅਬਿ ਦੀਜੈ ਸਿੱਖੀ
ਮੁਝ ਆਛੇ'॥੩੮॥ਗੁਰੂ ਭਨਜੋਂ ਹਿੰਦੁਨਿਸਿਖ ਜੇਹੀ[8]।ਬਨ ਜੋ ਹੈਂ ਹਮਰੇਸਿਖ
ਤੇਹੀ[9]। ਤੁਰਕ ਸ਼ੱਤ੍ਰੁ ਹਮ ਮਾਰਨ ਕਰਨੇ। ਪਕਰਜੋ ਖੰਡਾ ਤਿਨ ਕੋ ਹਰਨੇ
॥ ੩੯ ॥ ਜੋ ਉਨ ਕੌ[10],ਸੋ ਨਾਹਿਨ ਮੇਰਾ। ਜੋ ਮੇਰਾ,ਤਿਨ ਕੋ ਨਹਿ ਹੇਰਾ।
ਹੋਨਿ ਸਿੱਖ,ਰਖਿ ਕੇਸ ਬਿਸਾਲੇ[11]।ਦੇਨਿਲੈਨਿ ਇਹਸਰਬ ਸੁਖਾਲੇ[12]॥੪੦॥
ਸਾਬਤ ਸਿਦਕ ਰਾਖਿਬੋ ਜੋਇ। ਅਹੈ ਕਠਨ ਤੇ ਕਠਨੈ ਸੋਇ ॥ ੪੧ ॥
ਬਿਸਿਦਕ ਬੋਇ ਮੰਦ ਆਮਦਹ।ਸਿਦਕ ਬੋਇ ਖ਼ੁਬ ਮਗਜ਼ ਖੈਰ ਸ਼ੁਦਹ*।

[1]ਭਾਵ ਵੱਟ ਲਿਆ। [2]ਜੇ ਕੋਈ ਤੁਰਿਆ ਜਾਂਦਾ ਰਾਹੀ। [3]ਉਹ (ਗਾਂ ਹਟਾ ਦੇਣ ਵਾਲਾ) ਖੇਤ ਦਾ ਦਾਵੇਦਾਰ ਤਾਂ ਨਹੀਂ ਨਾ ਬਣ ਜਾਂਦਾ। [4]ਜਿਸ ਦਾ ਤੂੰ ਮੁਰੀਦ ਹੈਂ। [5]ਕਿਸੇ ਦਾ ਰਾਹ ਨਹੀਂ ਮਾਰਦੇ। [6]ਪਿਛਲੀ ਮੁਰੀਦੀ ਦੱਸੀ ਹੈ (ਆਪ ਨੂੰ)। [7]ਸੁਖਣਾ ਜਦ ਗੁਰੂ ਘਰ ਤੋਂ ਪੂਰੀ ਹੋਈ ਹੈ। [8]ਜੋ ਹਿੰਦੂਆਂ ਦੇ ਸਿੱਖ ਹਨ। [9]ਉਹ ਤਾਂ ਸਾਡੇ ਸਿੱਖ ਬਣ ਸਕਦੇ ਹਨ। [10]ਭਾਵ ਤੁਰਕਾਂ ਦਾ। [11]ਜੇ ਸਿੱਖ ਹੋਣਾ ਹੈ (ਤਾਂ) ਸਾਰੇ ਕੇਸ ਰੱਖਣੇ ਹੋ ਸਕਦਾ ਹੈ। [12]ਹੋਰ ਇਹ ਲੈਣਾ ਦੇਣਾ ਤਾਂ ਸਾਰਾ ਸੌਖਾ ਹੈ।

*ਇਹ ਪਾਠ ਦਰੁਸਤ ਫਾਰਸੀ ਨਹੀਂ ਕੁਛ ਐਉਂ ਪਾਠ

[ਬਾਕੀ ਟੂਕ ਦਯੋ ਅਗਲੇ ਪੰਨੇ ਦੇ ਹੇਠ]

ਬਿਮੁਖਾਨਾਮਿਹ ਪਰਤ੍ਰੈਚ ਨ ਸੁਖੰ ਦ੍ਰਿਸ਼ਨਤੋ ਕ੍ਵਚਿਤ*॥੪੨॥ ਦੋਹਰਾ॥ਸਿਦਕ ਬਲਾਈਂ ਛੈ ਕਰੇ[1], ਬਿਸਿਦਕੀ ਘਰਨ ਉਜਾੜ[2]। ਗੁਰ ਪੀਰ ਬਿਸਿਦਕੀ ਕੇ ਨਹੀਂ ਨਾਨਕ ਖੇਤਿ ਬਿਬਾੜ†[3] ॥੪੩॥ ਚੌਪਈ॥ ਇੱਤਨਾਦਿਕ ਸ਼ੁਭ ਬਾਕ ਸੁਨਾਏ। ਰਿਦੇ ਸਿਦਕ ਹੋਯਸਿ ਅਧਿਕਾਏ। ਭਯੋ ਸਿੱਖ ਲੈ ਪਾਹੁਲ ਸੋਈ। ਬੰਸਜੋ ਨਿਕਟ ਗੁਰ ਸ਼ਰਧਾ ਹੋਈ ॥ ੪੪ ॥ ਕੇਤਿਕ ਦਿਨ ਰਹਿ ਕੀਨਿ ਪਯਾਨਾ। ਪਹੁੰਚਜੋ ਅਪਨੇ ਜਾਇ ਸਥਾਨਾ। ਭੇਜਨਿ ਲਗਜੋ ਭੇਟ ਬਿਧਿ ਨਾਨਾ। ਵਸਤੁ ਅਜਾਇਬ ਦਰਬ ਮਹਾਂਨਾ॥੪੫॥ ਸ਼੍ਰੀ ਸਤਿਗੁਰ ਸਿਖ ਕੀ ਪਰਤੀਤ। ਪਾਲਨ ਕਰਤਿ ਭਏ ਭਲਿ ਰੀਤਿ। ਕਬਿ ਕਬਿ ਗੁਰ ਦਰਸ਼ਨ ਕੌ ਆਵੈ। ਸੰਗਤਿ ਸੰਗ ਹਜ਼ਾਰਹੁੰ ਲਯਾਵੈ ॥ ੪੬ ॥ ਦ੍ਵੈ ਹਜ਼ਾਰ ਧਨ ਦਯੋ ਸੁਨਾਏ। 'ਸੀਤ ਕਾਲ ਲਿਹੁ ਬਸਤ੍ਰ ਬਨਾਏ'। ਤਬਹਿ ਖਾਲਸੇ ਮੋਲ ਮੰਗਾਇ। ਲੋਫ ਨਿਹਾਲੀ ਲਏ ਬਨਾਇ ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤਰਥ ਰੁਤੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਖਸ਼ਟਮੋਂ ਅੰਸੂ ॥ ੬ ॥

੭. [ਕੋਮਲ ਹੱਥਾਂ ਵਾਲੇ ਲੜਕੇ ਨੂੰ ਸੇਵਾ ਦਾ ਉਪਦੇਸ਼]।

ਦੋਹਰਾ॥‡ਇਕ ਦਿਨ ਜਨ ਥੋਰਨ ਬਿਖੈ ਬੈਠੇ ਗੁਰੂ ਗੰਭੀਰ। ਪਯਾਸ ਲਗੀ, ਇਤ ਉਤ ਪਿਖਜੋ, ਤਬਿ ਗਡਵਈ[4] ਨ ਤੀਰ ॥ ੧ ॥ ਚੌਪਈ ॥ ਨਾਮ ਸੁ ਜ਼ਾਲਮ ਸਿੰਘ ਪੁਕਾਰਜੋ। ਜ਼ਾਲਮ[5] ਪਿਆਸ ਲਗੀ ਸੁ ਹਕਾਰਜੋ। 'ਲਯਾਉ ਸਰਦ ਜਲ ਪੀਬੇ ਹੇਤੁ'। ਇਮ ਜਬਿ ਬੋਲੇ ਕ੍ਰਿਪਾਨਿਕੇਤ॥੨॥ ਇਕ ਸਿਖ ਸੁਤ ਸੁੰਦਰ ਤਿਸ ਬਾਰੀ। ਨਿਜ ਸਰੂਪ ਉਜਲ ਹੈਕਾਰੀ[6]। ਤਿਨ ਕਰ ਜੋਰਤਿ ਗਿਰਾ ਉਚਾਰੀ। 'ਹੁਇ ਆਗ੍ਯਾ ਮੈਂ ਆਨੌਂ ਬਾਰੀ[7]' ॥ ੩॥ ਸ਼ਾਰਤ

[1]ਭਰੋਸਾ ਦੁਖਾਂ ਨੂੰ ਨਾਸ਼ ਕਰਦਾ ਹੈ। [2]ਬੇਸਿਦਕੀ ਘਰਾਂ ਨੂੰ ਉਜਾੜ ਦੇਂਦੀ ਹੈ। [3][ਬੇ+ਵਾੜ= ਵਾੜ ਤੋਂ ਬਿਨਾਂ] ਭਾਵ ਬੇਸਿਦਕੀਆਂ ਦਾ ਖੇਤ ਬੇ ਵਾੜ ਹੈ। [4]ਲੱਸੀ ਪਾਣੀ ਪਿਲਾਉਣ ਵਾਲਾ ਦਾਸ। [5]ਬਹੁਤੀ। [6]ਉਜਲ ਰੂਪ ਦਾ ਹੈਕਾਰੀ। [7]ਜਲ।

*ਸੋ ਸਾਖੀ ਤੇ ਸ੍ਰੁ: ਪ੍ਰ: ਵਿਚ ਇਹ ਪਾਠ ਅਸ਼ੁਧ ਸੰਸਕ੍ਰਿਤ ਹੈ, ਸ਼ੁਧ ਸੰਸਕ੍ਰਿਤ ਪਾਠ ਐਉਂ ਹੋਣਾ ਚਾਹੀਏ:—ਵਿਮੁਖਾਂਨਾਮ੍ ਪਰੱਤ੍ਰੈਚ ਨ ਸੁਖੰ ਦ੍ਰਿਸ਼ਨਤੋ ਕ੍ਵਚਿਤ=ਬੇਮੁਖਾਂ ਨੂੰ ਓਥੇ ਤੇ ਇਥੇ ਕਿਤੇ ਬੀ ਸੁਖ ਨਹੀਂ ਦਿੱਸੇਗਾ ਭਾਵ ਨਹੀਂ ਪ੍ਰਾਪਤ ਹੋਵੇਗਾ।

†ਇਹ ਗੁਰਬਾਣੀ ਨਹੀਂ ਹੈ। ‡ਸੋ ਸਾਖੀ ਦੀ ਇਹ ੫੦ਵੀਂ ਸਾਖੀ ਹੈ।

[ਪਛਲੇ ਪੰਨੇ ਦਾ ਬਾਕੀ ਟੁਕੜਾ]

ਹੋਵੇ, ਤਾਂ ਕੁਛ ਠੀਕ ਹੈ। ਜ਼ਿ ਬੇ ਸਿਦਕ ਬੂਇ ਰੰਦ ਮੇ ਆਯਦ, ਸਿਦਕ ਬੂਏ ਖੂਬ, ਮਗਜ਼ ਰਾ ਖੋਰ ਸ਼ੁਦ। ਅਰਥਾਤ—ਬੇ ਸਿਦਕੀ (ਦੀ ਬੋ) ਬਦਬੋ ਹੁੰਦੀ ਹੈ, ਸਿਦਕ ਇਕ ਸੁਗੰਧੀ ਹੈ (ਜਿਸ ਨਾਲ) ਮਗਜ਼ (ਹਉਂ ਦੀ ਬੀਮਾਰੀ ਤੋਂ) ਰਾਜ਼ੀ ਹੋ ਜਾਂਦਾ ਹੈ।

ਕਰੀ,ਗਯੋ ਤਤਕਾਲੇ। ਲੇ ਜਲ ਕੋ ਕਰਿ ਪ੍ਰੇਮ ਬਿਸਾਲੇ। ਪਹੁੰਚਨੋ ਰੁਚਿਰ ਕਟੋਰਾ ਹਾਥ। ਤਿਸ ਕੀ ਦਿਸ਼ਿ ਅਵਲੋਕਨੋ ਨਾਥ ॥ ੪ ॥ ਅਪਨੇ ਹਾਥ ਉਠਾਇ ਕਟੋਰਾ।ਦੇਖਨੋ ਸਿਖ ਜੁਤ ਹਾਥਨਿ ਓਰਾ। ਦੇਖਤਿ ਹੀ ਬੋਲੇ ਤਬਿ ਨਾਥ। 'ਕੋਮਲ ਬਹੁ ਮਲੂਕ[1] ਤਵ ਹਾਥ ॥੫॥ ਕਹੁ ਸਿੱਖਾ ਕਯਾ ! ਕਾਰਜ ਕਰੈਂ।ਬਹੁਤ ਬਰੀਕ ਹਾਥ ਦਿਖ ਪਰੈਂ'।ਹਾਥ ਜੋਰਿ ਬੋਲਨੋ ਸਿਖ ਗੁਰ ਤੇ[2]। 'ਕਿਰਤ ਨ ਕਰੀ ਕਛੂ ਮੈਂ ਧੁਰ ਤੇ ॥੬॥ ਪਾਤਸ਼ਾਹ ਰਾਵਰਿ ਸਿਖ ਜੋਈ[3]। ਅਰੁ ਕੁਟੰਬ ਕੀ ਸੇਵਾ ਕੋਈ। ਮੈਂ ਨਹਿੰ ਕਰੀ ਹੇਤ ਕਿਸੁ ਫਲ ਕੋ[4]।ਆਨਨੋ ਆਜ ਕਟੋਰਾ ਜਲ ਕੋ॥੭॥ਨਿਜ ਕਰ ਤੇ ਪੂਰਨ ਕਰਿ ਆਨਾ[5]। ਅਪਰ ਨ ਕੀਨਸਿ ਅਪਨ ਬਿਗਾਨਾ[6]। ਸਤਿਗੁਰ ਸੁਨਤੇ ਹੀ ਤਤਕਾਲ। ਦਿਯੋ ਕਟੋਰੇ ਤੇ ਜਲ ਡਾਲ॥੮॥ਕਹਨੋ'ਕੁ ਸਿੱਖ ਕਾ ਕਰ ਜਲ ਛੁਹਨੋ।ਪਾਨ ਕਰਨ ਕੇ ਉਚਿਤ ਨ ਰਹਨੋ'।ਸੁਨਿ ਕਰਿ ਪਾਯੋ ਤ੍ਰਾਸ ਬਿਸਾਲਾ।ਗਹੇ ਚਰਨ ਸਿਖ ਨੇ ਤਤਕਾਲਾ ॥ ੯ ॥ ਸ਼ਰਮਿੰਦਤਿ ਬੋਲਨੋ ਤਿਸ ਬੇਰਾ। 'ਸਿੱਖ ਕਦੀਮੀ ਮੈਂ ਗੁਰ ਕੇਰਾ।ਪਾਹੁਲ ਚਰਨਨ ਕੀ ਲਿਯ ਮੋਹੀ।ਬਖਸ਼ਹੁ ਪ੍ਰਭੂ ਦੋਸ਼ ਜੋ ਹੋਹੀ' ॥੧੦॥ ਤਬਿ ਸਤਿਗੁਰ ਉਪਦੇਸ਼ਤਿ ਭਨੈ। ਪਢਿਬੇ ਤੇ ਕੁਛ ਸਿੱਖ ਨ ਬਨੈ। ਸੇਵਾ ਕਰਨ ਸਿਦਕ ਇਹੁ ਜਾਨਿ[7]। ਸੋ ਤੈਂ ਕਿਸ ਕੀ ਕਰੀ ਨ ਪਾਨ[8]॥੧੧ ॥ ਸੁਨਿ ਸਿੱਖਾ ਗੁਰਮਤਿ ਇਹ ਸਾਰ। ਸਤਿਸੰਗਤਿ ਕੀ ਸੇਵ ਉਦਾਰ।ਹਾਥ ਪਵਿੱਤ੍ਰ ਟਹਿਲ ਤੇ ਜਾਨਹੁ। ਪਦ ਪਵਿੱਤ੍ਰ ਗੁਰ ਦਰਸ ਪਯਾਨਹੁ[9]॥ ੧੨ ॥ ਸੰਤਨ ਤੀਰਥ ਪਰਸਨ ਪੰਥਾ। ਪਦ ਪਾਵਨ ਭਾਖਹਿੰ ਸਭਿ ਗ੍ਰੰਥਾ। ਸਕਲ ਰਿਖੀਕ ਸਮੇਤ ਸਰੀਰ। ਸ਼ੁਭ ਕਰਮਨ ਕੀ ਸੇਵ ਸਧੀਰ[10] ॥ ੧੩ ॥ ਕੌਨ ਕੌਨ ਸ਼ੁਭ ਕਰਮ ਗਿਨੀਜੈ। ਕਰਿਬੇ ਗੋ ਤਨ ਪਾਵਨ ਕੀਜੈ[11]।ਸੋ ਤੈਂ ਕਰੀ ਨ ਕਿਸ ਕੀ ਕੈਸੇ। ਰਹਨੋ ਅਪਾਵਨ ਸਭਿ ਬਿਧਿ ਐਸੇ ॥੧੪॥ ਜਿਮ ਮੁਰਦੇ ਕੇ ਅੰਗ ਅਪਾਵਨ[12]। ਸੁਕਚਤਿ ਸਭਿ, ਨਹਿੰ ਕਰਹਿੰ ਛੁਵਾਵਨ। ਬਿਨਾ

---

[1]ਸੁਹਲ। [2]ਗੁਰਾਂ ਜੀ ਤਾਈਂ। [3]ਜੋ ਆਪ ਦੇ ਸਿੱਖ ਹਨ। [4]ਕਿਸੇ ਫਲ ਦੀ ਇੱਛਾ ਧਾਰਕੇ ਭੀ ਸੇਵਾ ਨਹੀਂ ਕੀਤੀ (ਕਿਸੇ ਸਿੱਖ ਦੀ)। [5]ਭਰ ਕਰ ਲਿਆਂਦਾ। [6]ਹੋਰ ਆਪਣਾ ਤੇ ਪਰਾਇਆ (ਕੰਮ) ਨਹੀਂ ਕੀਤਾ। [7]ਸਿਦਕ ਨਾਲ ਸੇਵਾ ਕਰਨੀ ਇਹ (ਸਿੱਖ ਦਾ ਧਰਮ) ਜਾਣ। [8]ਹੱਥੀਂ। [9]ਦਰਸ਼ਨ ਨੂੰ ਜਾਇਆਂ। [10]ਸ਼ੁਭ ਕਰਮਾਂ ਵਾਲੀ ਟਹਿਲ ਨਾਲ ਸਕਾਰਥ ਹੁੰਦੇ ਹਨ। ਸੋ ਸਾਖੀ ਦਾ ਪਾਠ ਹੈ:—ਦੇਹ ਅਤੇ ਇੰਦ੍ਰੀਆਂ ਸ਼ੁਭ ਕਾਮ ਕੀ ਟਹਿਲ ਤੇ ਪਵਿੱਤ੍ਰ ਹੁੰਦੇ ਹਨ। [11]ਕਰਨੇ ਯੋਗ ਕਰਕੇ ਇੰਦ੍ਰੀਆਂ ਤੇ ਤਨ ਨੂੰ ਪਵਿੱਤ੍ਰ ਕਰੇ। [12]ਅਪਵਿੱਤ੍ਰ ਅੰਗਾਂ ਤੋਂ।

ਸੇਵ ਸਤਿਸੰਗਤਿ ਕੇਰੀ। ਦੇਹਿ ਅਪਾਵਨ ਤਿਮ ਨਰ ਕੇਰੀ ॥ ੧੫ ॥ਯਾਂਤੇ ਹਾਥ ਅਪਾਵਨ ਤੇਰਾ। ਕਰਨੋ ਨ ਪਾਨ ਹਮਹੁੰ ਜਲ ਗੋਰਾ[1]! ਸਿਖ ਸਮਝਨੋ ਸੁਨਿ ਗੁਰ ਉਪਦੇਸ਼ੁ। ਬਖਸ਼ਾਯਹੁ ਬਨਿ ਦੀਨ ਵਿਸ਼ੇਸ਼ੁ ॥ ੧੬ ॥ ਸਿਖ ਸੰਤਨ ਦਿਜ ਅਤਿਥਨ ਕੇਰੀ।ਕਰਿਬੋਲਾਗਨੋ ਸੇਵ ਘਨੇਰੀ।ਤਨ ਮਨ ਧਨ ਤੇ ਸੇਵ ਕਰੈਤਾ।–ਹੋਹਿ ਭਲਾ ਮੋਰੋ–ਚਿਤਵੈਤਾ ॥ ੧੭ ॥ ਸਿਖ ਸੰਗਤਿ ਪਿਖਿ ਕਰਿ ਬਹੁ ਸੇਵਾ। ਕਰਹਿੰ ਪ੍ਰਸ਼ੰਸ਼ਨਿ[1] ਢਿਗ ਗੁਰਦੇਵਾ:-'ਨਿਤ ਪ੍ਰਤਿ ਸੇਵਾ ਮਹਿੰ ਸਿਖ ਰਾਤਾ। ਅਪਨੋ ਭਲਾ ਕਰਨਿ ਤਿਨ ਜਾਤਾ' ॥੧੮॥ ਸੁਨਿ ਕਲਗ਼ੀਧਰ ਭਏ ਪ੍ਰਸੰਨ। ਖੁਸ਼ੀ ਕਰੀ ਭਾ ਤਤਛਿਨ ਪੈਨ। ਇਤਨੀ ਕਥਾ ਉਚਾਰਿ ਸੁਨਾਈ। ਪ੍ਰੇਮ ਸਮਾਧਿ ਰਿਦੈ ਹੁਇ ਆਈ ॥ ੧੯ ॥ ਰਾਮਕੁਇਰ ਮੁੱਦ੍ਰਿਤ ਕਰਿ ਨੈਨ। ਬੈਠਨੋ ਅਚਲ, ਕਹੈ ਕੋ ਬੈਨ[2]। ਸਭਿ ਸ਼ੋਤਾ ਮਨ ਆਨੰਦ ਪਾਏ। ਅਪਨੇ ਅਪਨੇ ਥਾਨ ਸਿਧਾਏ ॥ ੨੦ ॥ ਪਾਛਲ ਪਹਿਰ ਦਿਵਸ ਕੋ ਹੁਤੋ। ਬੁੱਢਾ[3] ਤਬਿ ਸਮਾਧਿ ਮਹਿੰ ਜੁਤੋ। ਸਰਬ ਜਾਮਨੀ ਤਿਵੇਂ ਬਿਤਾਈ[4]। ਜਾਗੋ ਜਬਿ ਪ੍ਰਭਾਤਿ ਹੁਇ ਆਈ ॥ ੨੧ ॥ ਉਠਿ ਕਰਿ ਸੌਚ ਸਮੇਤ ਸ਼ਨਾਨੋ।ਥਿਰੇ ਆਨਿ ਆਸਨ ਜਿਸ ਥਾਨੋ।ਸੁਨਨਿ ਹੇਤੁ ਸ਼ੋਤਾ ਚਲਿ ਆਏ। ਗੁਰੂ ਚਰਿੱਤ੍ਰ ਜਿਨ ਕੇ ਮਨ ਭਾਏ ॥ ੨੨ ॥ ਸੰਮਤ ਸੱਤ੍ਰਾਂ ਸੈਯ ਇਕਾਸੀ। ਜੇਠ ਮਾਸ ਇਹੁ ਕਥਾ ਪ੍ਰਕਾਸ਼ੀ*। ਸਿੰਘ ਸਿੱਖਨ ਕੋ ਲਗਨੋ ਦਿਵਾਨ। ਰਾਮਕੁਇਰ ਤਬਿ ਕਰਤਿ ਬਖਾਨ:–॥੨੩॥ ਭੂਲ ਚੂਕ ਮੁਝ ਤੇ ਜਹਿੰ ਹੋਇ। ਗੁਰ ਬਖਸ਼ਿੰਦ ਬਖਸ਼ ਹੈ ਸੋਇ। ਅਗਮ ਅਗਾਧ ਗੁਰੂ ਇਤਿਹਾਸ। ਨਰ ਬਪੁਰੇ ਕੀ ਬੁੱਧਿ ਕਹਾਂ ਸੁ ॥ ੨੪ ॥ ਜਥਾ ਸਮੁੰਦ੍ ਨ ਸੀਪ ਉਲੀਚੈ[5]। ਤਾਰੇ ਜਿਮ ਅਸੰਖ ਨਭਿ ਬੀਚੈ। ਤਥਾ ਕਥਾ ਗੁਰ ਬਰਨੈ ਕੌਨ। ਕਹਤਿ ਸੁਨਤਿ ਸਿੱਖਨ ਸੁਖ ਭੌਨ ॥੨੫॥ ਸਕਲ ਕਾਮਨਾ ਪੂਰਨ ਹਾਰੀ। ਸਿੱਖੀ ਹੁਇ ਸ਼ਰਧਾ ਉਰ ਭਾਰੀ। ਗੁਰ ਕਰੁਨਾ ਤੇ ਚਾਰ ਪਦਾਰਥ। ਪਾਇ ਕਥਾ ਤੇ ਪੁਰਵਹਿੰ ਸਾਰਥ ॥ ੨੬ ॥ ਸੁਨਹੁ ਪ੍ਰੀਤ ਕਰਿ ਸ਼ੋਤਾ ਸਾਰੇ। ਕਹੌਂ

[1]ਉਪਮਾ। [2]ਭਾਵ ਬੋਲੇ ਕੌਣ। [3]ਭਾਵ ਭਾਈ ਰਾਮ ਕੁਇਰ ਸਾਹਿਬ। [4]ਭਾਵ ਸਮ ਧੀ ਵਿਚ ਜੁੜਿਆਂ ਹੀ। [5]ਸਮੰਦਰ ਨੂੰ ਸਿੱਪੀ ਨਾਲ ਨਹੀਂ ਛੱਟਿਆ ਜਾਂਦਾ।

*ਸੋ ਸਾਖੀ ਵਿਚ ੫੦ਵੀਂ ਸਾਖੀ ਦੇ ਆਖੀਰ ਲਿਉਂ ਇਬਾਰਤ ਹੈ:–ਸੰਮਤ ਬਿਕ੍ਰਮ ਸਤ੍ਰਾ ਸੋ ਇਕਾਸੀ ਮਾਸ ਤੂੰ ਜੇਠ। ਪੰਚਾਸ ਸਾਖੀ ਰਵਿਵਾਰ ਦਿਨ, ਹੁਣ ਸ਼ਿਕਾਰ ਕੀ ਬੇਰ। ਪਰ ਆਖੇਪਕਾਰ ਨੂੰ ਚੇਤਾ ਭੁੱਲ ਗਿਆ ਹੈ ਕਿ ਸੋ ਸਾਖੀ ਦੇ ਮੁੱਢ ਵਿੱਚ ਸੰਮਤ ੧੭੯ ਲਿਖਿਆ ਪਿਆ ਹੈ।

ਕਥਾ ਗੁਰ ਕੀ ਵਿਸਤਾਰੇ। ਭੀਮ ਚੰਦ ਤੇ ਆਦਿ ਪਹਾਰੀ। ਦਿੱਲੀ ਪਠਨੋ ਵਕੀਲ ਅਗਾਰੀ ॥ ੨੭ ॥ ਤਿਨ ਕਹਿ ਪਠਨੋ ਸਭਿਨਿ ਕੇ ਪਾਸ[1]:–'ਖਰਚੇ ਦਰਬ ਕਾਜ ਹੁਇ ਰਾਸ। ਸ਼ਾਹੁ ਨਿਕਟ ਸੂਬੇ ਸੁਧ ਲਿਖੀ। ਤਊ ਜਾਇ ਐਸੀ ਕੁਛ ਦਿਖੀ[2] ॥ ੨੮ ॥ ਪਠਹਿ ਨ ਸੈਨ ਬਿਨਾ ਧਨ ਲੀਨੇ। ਕਹਿ-ਕਰਿ ਇਕ ਦੋ ਵਾਰ ਪਤੀਨੇ[3]।ਭੀਮਚੰਦ ਸਭਿ ਸੰਗ ਬਿਚਾਰਾ। ਦੇਬੋ ਹਿਤੁ ਧਨ ਸੈਚਿ ਉਚਾਰਾ ॥੨੯॥ ਸਭਿ ਤੇ ਕਰਿ ਇਕੱਤ੍ਰ ਪਠਿ ਦੀਨਿ। ਬਿਨਤੀ ਲਿਖੀ ਅਧਿਕ ਬਨਿ ਦੀਨ। 'ਜੇ ਨਹਿੰ ਕਰਿ ਹੈ ਸ਼ਾਹ ਸਹਾਇ। ਤੌ ਹਮ ਅਲੰਬ ਲੇਹਿੰ ਕਿਸ ਥਾਇੰ ? ॥ ੩੦ ॥ ਸਦਾ ਆਸਰਾ ਬਡੋ ਹਮਾਰੇ। ਤੁਮ ਸਮ ਸੂਬੇ ਸੁਖਦ ਉਦਾਰੇ'। ਇੱਤ੍ਰਾਦਿਕ ਲਿਖਿ ਪਠੀ ਬਨਾਇ। ਲਾਖ ਰਜਤਪਣ ਜਮਾ ਕਰਾਇ ॥ ੩੧ ॥ ਬੈਠਿ ਸਭਿਨਿ ਮਹਿੰ ਭਨੈ ਪ੍ਰਸੰਗ। 'ਆਵਹਿ ਸ਼ਾਹੁ ਸੈਨ ਹਿਤ ਜੰਗ। ਲਰਹਿੰ, ਗੁਰੂ ਕੋ ਦੇਹਿੰ ਨਿਕਾਸੇ। ਤੁਮ ਬੈਠੇ ਪਿਖਿ ਲੇਹੁ ਤਮਾਸ਼ੇ ॥੩੨॥ ਦੋਨੋ ਦਰਬ ਸਫਲ ਹੀ ਜਾਨੋ। ਨਿਤ ਕੋ ਜੰਗ ਮਿਟਹਿ ਹਿਤ ਠਾਨੋ[4]।ਇਮ ਕਹਿ ਨਿਜ ਮਹਿੰ ਹਰਖ ਉਪਾਵੈਂ।ਕਰਹਿੰ ਪ੍ਰਤੀਖਨ–ਦਲ ਕਬਿ ਆਵੈ–॥੩੩॥ ਦਿੱਲੀ ਮਹਿੰ ਪਹੁੰਚਨੋ ਧਨ ਜਾਇ। ਸੂਬੇ ਪਾਸ ਦਿਯੋ ਸਮੁਦਾਇ। ਕਰਿ ਲਾਲਚ ਤਿਨ ਸਗਰੋ ਲੀਨਿ। ਸੈਨਾ ਪਠਨ ਮਨੋਰਥ ਕੀਨਿ ॥੩੪॥ *ਦੀਨਾਬੇਗ ਮੁਗ਼ਲ ਅਹੰਕਾਰੀ। ਮਨਸਬ ਜਿਸ ਕੋ ਪੰਚ ਹਜ਼ਾਰੀ। ਤਿਸਹਿ ਬੁਲਾਇ ਕੀਨਿ ਸਨਮਾਨਾ।ਸ਼ਸਤ੍ਰ ਬਸਤ੍ਰ ਦੇ ਕਾਜ ਬਖਾਨਾ ॥ ੩੫ ॥ 'ਕਾਹਲੂਰ ਕੀ ਦੂਨ ਸਿਧਾਰੋ। ਤਹਿੰ ਰਾਜਨਿ ਕੋ ਕਾਜ ਸੁਧਾਰ। ਕੁਛਕ ਸੈਨ ਸ਼੍ਰੀ ਗੁਰੂ ਹਜ਼ੂਰ। ਪਾਇ ਰਖਨੋ ਤਿਸ ਦੇਸ਼ ਫਤੂਰ ॥ ੩੬ ॥ ਹਜ਼ਰਤ ਕੋ ਆਯਹੁ ਪਰਵਾਨਾ। ਕਰਹੁ ਪ੍ਰਾਪਤਿ ਕੋ ਤਹਿੰ ਪ੍ਰਸਥਾਨਾ[5]। ਦੂਸਰ ਪੈਂਡੋਖਾਂ ਉਮਰਾਇ। ਤਿਸ ਕੋ ਤਿਮ ਹੀ ਨਿਕਟ ਬੁਲਾਇ ॥੩੭ ॥ ਤਿਹ ਸਮ ਇਹ ਭੀ ਪੰਜ ਹਜ਼ਾਰੀ। ਸਾਦਰ ਚਢਿਬੇ ਹੇਤੁ ਉਚਾਰੀ। ਸ਼ਾਹੁ ਤਰਫ ਤੇ ਬਖਸ਼ਿਸ਼ ਕਰੀ।ਦੋਨਹੁੰ ਤਯਾਰ ਭਏ ਬਿਧਿ ਖਰੀ ॥੩੮॥ ਗੁਲਕਾਂ ਬਹੁ ਬਰੂਦ ਬਰਤਾਈ। ਦਸ ਹਜ਼ਾਰ ਇਮ ਫੌਜ ਸਜਾਈ। ਕਰਨੋ ਕੂਚ ਦਿੱਲੀ ਪੁਰਿ ਛੋਰਾ। ਮਗ ਕਹਿਲੂਰ ਦੂਨ ਕੀ ਓਰਾ ॥

[1]ਭਾਵ, ਵਕੀਲ ਨੇ (ਦਿੱਲੀ ਤੋਂ) ਸਾਰੇ (ਰਾਜਿਆਂ) ਨੂੰ ਕਹਿ ਘੱਲਿਆ ਕਿ...।[2]ਤਉ ਭੀ ਐਸੀ ਬਾਰਤਾ ਦੇਖੀ ਜਾਂਦੀ ਹੈ। [3]ਭਾਵ ਮੋਂ ਇੱਕ ਦੋ ਵਾਰੀ ਸੂਬੇ ਨੂੰ ਕਹਿਕੇ ਪਰਤਾਇਆ ਹੈ। [4]ਸਾਡਾ ਭਲਾ ਹੋ ਜਾਏਗਾ। *ਸੋ ਸਾਖੀ ਦੀ ਇਹ ੩੬ਵੀਂ ਸਾਖੀ ਹੈ।

੩੯॥ ਦੁੰਦਭਿ ਬਾਜਤਿ ਚਲਹਿ ਅਗਾਰੀ। ਛੁਟੇ ਨਿਸ਼ਾਨਨਿ ਫਰਰੇ ਭਾਰੀ। ਦੈ ਉਮਰਾਵ ਬੀਰ ਹੈਕਾਰੀ। ਬਿੰਦ੍ਰਾ ਅਧਿਕ ਖਤੰਗ ਪ੍ਰਹਾਰੀ[1] ॥ ੪੦ ॥ ਸਨੇ ਸਨੇ ਪਾਵਤਿ ਮਗ ਡੇਰੇ।ਆਵਤਿ ਭਏ ਅਨੰਦਪੁਰਿ ਨੇਰੇ।ਸੁਨਿ ਕਰਿ ਰਾਜੇ ਹੈ ਕਰਿ ਤਯਾਰ। ਲੈ ਕਰਿ ਸੈਨਾ ਹੈ ਅਸਵਾਰ ॥ ੪੧ ॥ ਕੋਤਿਕ ਮਜ਼ਲ ਅਗਾਰੀ ਜਾਇ।ਤੁਰਕਨਿ ਸੰਗ ਮਿਲੇ ਹਰਖਾਇ। ਭੀਮਚੰਦ ਕਹਿਲੂਰੀ ਰਾਇ। ਬੀਰ ਸਿੰਘ ਜਸਪਾਲ ਮਿਲਾਇ ॥੪੨ ॥ ਮਦਨਪਾਲ ਸਿਰਮੌਰੀ ਗਯੋ। ਦੇ ਬਹੁ ਭੇਟ ਮੇਲ ਤਬਿ ਕਿਯੋ। ਗੁਰ ਕੀ ਬਾਤ ਸਕਲ ਸਮੁਝਾਈ। 'ਇਸ ਪ੍ਰਕਾਰ ਇਤ ਧੂਮ ਉਠਾਈ ॥ ੪੩ ॥ ਨਹਿੰ ਚਾਕਰ ਨਰ ਬੀਰ ਨ ਕੋਈ। ਇਤ ਉਤ ਤੇ ਮਿਲਿ ਭਾ ਦਲ ਸੋਈ। ਲਰ ਕਰਿ ਪੁਰਿ ਅਨੰਦ ਛੁਰਵਾਵਹੁ।ਰਹੈ ਤ ਅਪਨੀ ਆਨ ਮਨਾਵਹੁ ॥੪੪॥ਬਰਜਹੁ,ਨਹਿੰ ਫਤੂਰ ਇਤ ਪਾਵੈ। ਹਮ ਪਰ ਅਪਨੋ ਦਲ ਨ ਚਢਾਵੈ। ਖੇਤੀ ਕਾ ਨੁਕਸਾਨ ਨ ਕਰੈ। ਅਪਨੇ ਨਗਰ ਬਾਸ ਕੌ ਧਰੈ' ॥੪੫ ॥ ਇੱਤਯਾਦਿਕ ਸਮੁਝਾਵਤਿ ਲਯਾਏ। ਰੋਪਰ ਤੇ ਚਢਿ ਆਗੂ ਧਾਏ। ਕੀਰਤਪੁਰਿ ਕੌ ਉਲੰਘੇ ਫੇਰ। ਆਨਿ ਅਨੰਦਪੁਰਿ ਹੋਯਹੁ ਨੇਰ॥੪੬॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ'ਚਮੂ ਆਵਣ' ਪ੍ਰਸੰਗ ਬਰਨਨੰ ਨਾਮ ਸਪਤਮੋ ਅੰਸੂ ॥ ੭ ॥

੮. [ਦੀਨਾਬੇਗ ਤੇ ਪੈਂਡੇ ਖਾਂ ਨਾਲ ਜੁੱਧ]।

ਦੋਹਰਾ ॥ ਉਲੰਘੇ ਕੀਰਤਪੁਰੀ ਤੇ ਦੁੰਦਭਿ ਬਿੰਦ ਬਜਾਇ। ਪਹੁੰਚੀ ਖਬਰ ਅਨੰਦਪੁਰਿ ਚਮੂੰ ਤੁਰਕ ਕੀ ਆਇ ॥ ੧ ॥ਪਾਧੜੀ ਛੰਦ ॥ 'ਸਭਿ ਸੈਲਪਤੀ ਕਰਿਕੈ ਪੁਕਾਰ। ਬਹੁ ਦਯੋ ਦਰਬ ਦਿੱਲੀ ਮਝਾਰ। ਆਨੇ ਚਢਾਇ ਹਯ ਦਸ ਹਜ਼ਾਰ*। ਉਮਰਾਇ ਦੋਇ ਹਿਤ ਕਰਨ ਰਾਰ' ॥ ੨ ॥ ਸੁਨਿ ਗੁਰੂ ਹੁਕਮ ਦੀਨੋ ਉਚਾਰ। 'ਸਭਿ ਚਢਹਿ ਖਾਲਸਾ ਸ਼ਸ਼ਤ੍ਰ ਧਾਰਿ। ਇਹ ਪ੍ਰਥਮ ਜੰਗ ਤੁਰਕਾਨ ਸੰਗ। ਧਰਿ ਖਰ ਖਤੰਗ ਪੂਰਹੁ ਨਿਖੰਗ' ॥੩॥ ਤਤਕਾਲ ਡਾਰਿ ਜ਼ੀਨਨਿ ਤੁਰੰਗ।ਕਸਿ ਕਮਰ ਲੀਨਿ ਤੂਰਨ ਤੁਫੰਗ।ਦੁੰਦਭਿ ਬਾਜਨੋ ਰਣਜੀਤ ਗਾਜ। ਸਭਿਹੂੰਨਿ ਜਾਨਿ ਸੰਗ੍ਰਾਮ ਕਾਜ ॥ ੪ ॥ ਗੁਲਕਾਂ ਬਰੂਦ ਬਰਤਾਇ ਬਿੰਦ। ਤੋੜੇ ਧੁਖਾਇ ਬੀਰਨਿ ਬਿਲੰਦ।ਚਢਿ ਚਢਿ ਤੁਰੰਗ ਪਰ ਵਹਿਰ ਆਇ। ਜਿਤ ਸੁਨੇ ਤੁਰਕ ਤਿਤ ਸਮੁਖ ਜਾਇ ॥ ੫ ॥ ਕਸਿ ਕਸਿ

[1]ਬਾਣ ਚਲਾਉਣ ਦੀ ਵਧਵੀਂ ਵਿਦਿਆ ਦੇ।

*ਦਸ ਹਜ਼ਾਰ ਫੌਜ ਦੀ ਗਿਣਤੀ ਸ਼ੈ ਸਾਖੀ ਵਿਚ ਭੀ ਹੈ।

ਤੁਫੈਗ ਗੁਲਕਾਨਿ ਮਾਰਿ। ਰੁਕਿਯੰਤਿ ਅੱਗੂ ਰਿਪੁ ਤ੍ਰਾਸ ਧਾਰਿ ਜਬਿ ਛੁਟੀ ਸ਼ਲਖ ਤੁਰਕਾਨ ਜਾਨਿ। ਸ਼ਸਤ੍ਰਨਿ ਸੰਭਾਰਿ ਬਨਿ ਸਾਵਧਾਨ ॥੬॥ ਇਕ ਬਾਰਿ ਪਰੇ ਦੁੰਦਭਿ ਬਜਾਇ। ਮੋਰਨ ਮਨਿੰਦ ਘੋਰਨ ਫੈਧਾਇ ਕਰਿ ਹਲਾਹੁਲ ਕੜਕੀ ਕਮਾਨ ਬਹੁ ਐਂਚਿ ਐਂਚਿ ਮੁਚਕੰਤਿ ਬਾਨ ॥੭॥ ਅਸ ਉਦੈ ਸਿੰਘ ਤੇ ਆਦਿ ਬੀਰ ਰਣ ਕ੍ਰੂਮ ਆਇ ਬਹੁ ਸਿੰਘ ਭੀਰ ਗਨ ਤੁਪਕ ਚਲੀ ਇਕ ਬਾਰਿ ਐਸ। ਭੁਜਿਯੰਤਿ ਧਾਨ ਬਿਚ ਭਾਠ ਜੈਸ ॥੮॥ ਬਰਛੇ ਭ੍ਰਮਾਇ ਕਰਿ ਬਾਰਿ ਬਾਰਿ ਧਸਿ ਅੰਗ ਜਥਾ ਥਲਮੀਕ ਮਾਰ[1]। ਭਟ ਗਿਰਤਿ ਹਯਨ ਤੇ ਉਥਲ ਕੋਇ। ਗੁਲਕਾਨ ਸੰਗ ਫੁਟਿ ਸੀਸ ਜੋਇ ॥੯॥ ਰਸਾਵਲ ਛੰਦ ॥ ਦਯਾ ਸਿੰਘ ਧਾਯੋ। ਉਦੈ ਸਿੰਘ ਆਯੋ। ਇਨੈ ਆਦਿ[2] ਸਿੰਘੰ। ਮਨੋ ਕੋਪ ਸਿੰਘੰ[3]॥ ੧੦ ॥ ਚਲੇ ਤੀਰ ਤੀਖੇ। ਬਿਖੀ ਚੈ ਸਰੀਖੇ[4]। ਬਡੇ ਸੇਲ ਠੇਲੇ। ਭਈ ਰੇਲ ਪੇਲੇ ॥ ੧੧ ॥ ਗੁਰੂ ਤਮਾਰ ਹੋਏ। ਰਿਪੂ ਜਾਨਿ ਢੋਏ[5]। ਕਰਾਚੋਲ[6] ਪਾਯੋ। ਨਿਖੰਗੀ ਸੁਹਾਯੋ ॥ ੧੨ ॥ ਕੁਦੰਡੰ ਸੰਭਾਰਾ। ਕਠੋਰੰ ਉਦਾਰਾ। ਮੰਗਾਯੋ ਸੁ ਨੀਲਾ। ਸ਼ਿੰਗਾਰਨੋ ਛਬੀਲਾ ॥੧੩॥ ਚਢਨੋ ਤਾਤਕਾਲਾ। ਰਿਪੂ ਪੁੰਜ ਕਾਲਾ[7]। ਜਿਗਾ ਸੋ ਕਲੰਗੀ[8]। ਸੁਹਾਵੈ ਉਤੰਗੀ ॥ ੧੪ ॥ ਨਗਾਰਾ ਬਜਾਯੋ। ਦੁਚੋਬੈ ਲਗਾਯੋ। ਹਯੰਹੀਨ[9] ਜੋਈ। ਚਲੇ ਸਿੰਘ ਤੋਈ ॥ ੧੫ ॥ ਸੁ ਕੰਧੈ ਤੁਫੈਗਾ ਮਹਾਂ ਬੇਗ ਸੰਗਾ ਲਘੂ ਏਕ ਨਾਰਾ[10]। ਤਿਸੀ ਵਾਰ ਪਾਰਾ[11] ॥ ੧੬ ॥ ਲਰਾਈ ਮਚਾਈ। ਇਤੈ ਉਤ ਜਾਈ। ਕਦੇ ਵਾਰ ਆਵੈਂ[12]। ਕਦੇ ਪਾਰ ਜਾਵੈਂ ॥ ੧੭ । ਸੁ ਤਾਮੋ[13] ਦਿਖਾਏ। ਮਨੋ ਬਾਜ਼ ਆਏ। ਤਥਾ ਸਿੰਘ ਧਾਏ ਨਹੀਂ ਤ੍ਰਾਸ ਪਾਏ ॥੧੮॥ ਭਯੋ ਭੇਰ ਭਾਰੀ। ਪਰੀ ਭੁਰ ਮਾਰੀ। ਮਹਾਂ ਲੋਹ ਮਾਚਾ। ਰਜੈ ਸ਼੍ਰੋਣ ਰਾਚਾ ॥੧੯॥ ਦੋਹਰਾ ॥ ਪੰਚਹੁੰ ਮੁਕਤੇ ਸਿੰਘ ਜਬਿ ਅਰੁ ਆਲਮ ਸਿੰਘ ਬੀਰ। ਸਲਿਤਾ ਦਲ ਤੁਰਕਾਨ ਕੋ ਅਰੇ ਸੈਲ ਸਮ ਧੀਰ[14] ॥ ੨੦ ॥ ਤਿਸ ਨਾਰੇ ਕੇ ਪਾਰ ਹੀ ਰੋਕਨੋ ਦਲ ਸਮੁਦਾਇ। ਗਿਰੇ

---

[1]ਵਰਮੀ ਵਿਚ ਜਿਵੇਂ ਸੱਪ (ਧਸਦਾ ਹੈ ਤਿਵੇਂ) ਬਰਛੇ ਅੰਗਾਂ ਵਿੱਚ ਧਸਾਉਂਦੇ ਹਨ। [2]ਇਨ੍ਹਾਂ ਤੋਂ ਆਦਿ। [3]ਕ੍ਰੋਧ ਕਰਕੇ ਸ਼ੇਰ ਵਾਙੂ। [4]ਸੱਪਾਂ ਵਰਗੇ। [5]ਇਹ ਜਾਣਕੇ ਕਿ ਵੈਰੀ (ਨੇੜੇ) ਆ ਢੁੱਕੇ ਹਨ। [6]ਤਲਵਾਰ। [7]ਸਾਰੇ ਵੈਰੀਆਂ ਦੀ ਮੌਤ। [8]ਕਲਗੀ। [9]ਪੈਦਲ। [10](ਪਾਣੀ) ਦਾ ਨਾਲਾ। [11]ਉਰਵਾਰ ਤੇ ਪਾਰ। [12]ਕਦੇ ਉਰਲੇ ਪਾਸੇ ਆਉਂਦੇ ਹਨ। [13]ਤਾਮਾ= ਬਾਜਾਂ ਨੂੰ ਜੋ ਮਾਸ ਖਾਣ ਨੂੰ ਦੇਈਦਾ ਹੈ। [14]ਨਦੀ ਵਰਗੇ ਤੁਰਕਾਂ ਦੇ ਦਲ ਅੱਗੇ ਪਹਾੜ ਵਾਙੂ ਅੜ ਖੜੋਤੇ ਧੀਰਜ ਧਾਰਕੇ।

ਹਜ਼ਾਰਹੁ ਪ੍ਰਾਨ ਬਿਨ, ਥਿਰੇ ਤ੍ਰਾਸ ਕੋ ਪਾਇ ॥ ੨੧ ॥ ਰਸਾਵਲ ਛੰਦ॥ ਚਲੈਂ ਯੌਂ ਤੁਫੈਗੈਂ। ਭਟੈ ਅੰਗ ਭੈਗੈਂ। ਹਯੈ ਤੇ ਉਥੱਲੈਂ।ਨਹੀਂ ਅੰਗ ਹੱਲੈਂ॥੨੨॥ ਖਰੇ ਘਾਵ ਝੱਲੈਂ।ਪਿਛਾਰੀ ਨ ਚੱਲੈਂ। ਬਕੈਂ 'ਮਾਰ ਮਾਰਾ'।ਬਡੋ ਹੋਲ ਡਾਰਾ ॥੨੩॥ ਥਿਰੇ ਸਿੰਘ ਝੱਲੈਂ। ਨਹੀਂ ਪੈਰ ਹੱਲੈਂ। ਤੁਫੈਗੰ ਚਲਾਵੈਂ। ਤੁਰੈਗੰ ਫੈਧਾਵੈਂ ॥੨੪॥ ਜਿਸੀ ਕੋ ਤਕਾਵੈਂ। ਤਿਸੀ ਕੋ ਗਿਰਾਵੈਂ। ਦਸੈ ਬੀਸ ਗੋਰੇ। ਥਿਰੇ ਔਰ ਹੋਰੇ ॥ ੨੫ ॥ ਮਰੇ ਹੋਰਿ ਬੀਰੰ। ਕਿਤੇ ਹੋਤਿ ਭੀਰੰ[1]। ਘਨੇ ਗੋਰਿ ਘੋਰੇ। ਕਿਤੇ ਪੇਟ ਫੋਰੇ ॥੨੬ ॥ ਕਿਤੇ ਅੰਗ ਤੋਰੇ। ਕਿਤੇ ਛੁਛ ਦੌਰੇ। ਭਏ ਸ਼ੱਤ੍ਰ ਬੌਰੇ। ਮਹਾਂ ਡੌਰ ਭੌਰੇ ॥ ੨੭ ॥ ਤਬੈ ਪੈਂਡ ਖਾਨਾ। ਹੰਕਾਰੀ ਮਹਾਂਨਾ।ਪੁੱਹਾਰੈ ਸੁ ਬਾਨਾ। ਨ ਕੋਊ ਸਮਾਨਾ॥੨੮॥ਤਬੈ ਦੇਖਿ ਜੁੱਧਾ।ਰਿਦੈ ਕੀਨਿ ਕ੍ਰੱਧਾ। ਤਬੈ ਅੱਗ੍ਰ ਆਯੋ। ਸੁ ਊਚੇ ਸੁਨਾਯੋ ॥੨੯॥ ਦੋਹਰਾ ॥ 'ਦੀਨ ਮਜਬ ਕੋ ਜੁੱਧ ਇਹ ਹਮ ਜੂਝਨਿ ਕੋ ਆਇ।ਗੁਰੂ ਤੁਮਾਰੇ ਬਡ ਬਲੀ ਮੋ ਕਹੁ ਬਹੁਤ ਸੁਨਾਇਂ[2]॥੩੦॥ਰਸਾਵਲ ਛੰਦ॥ ਲਰੌਂ ਤਾਂਹਿ ਮੈਗਾ। ਪਿਖੋ ਮੋਹਿ ਜੈਗਾ। ਅਬੈ ਆਪ ਆਵੈਂ। ਸੁ ਹਾਥੰ ਦਿਖਾਵੈਂ ॥ ੩੧ ॥ ਦਿਖੈਂ ਮੋਰ ਹਾਥਾ। ਲਰੈਂ ਬਾਨ ਸਾਥਾ। ਅਹੈ ਚਾਹ ਮੋਰੀ। ਲਰੌਂ ਨਾਂਹਿ ਔਰੀ[3] ॥ ੩੨ ॥ ਪਿਖੋ ਤੀਰ ਬਿੱਦਸ਼ਾ। ਕਰੈਂ ਬੀਰ ਭਿੱਦਸ਼ਾ[4]।ਜਬੈ ਬਾਕ ਗਾਏ। ਇਤੇ ਬੀਚ ਆਏ ॥ ੩੩ ॥ ਅਲੰਕਾਰ ਚਾਰੂ। ਦਿਪੈ ਰੂਪ ਭਾਰੂ। ਸੁ ਨੀਲਾ[5] ਕੁਦਾਯੋ। ਸਬੈ ਮੈਂ ਸੁਹਾਯੋ ॥੩੪॥ ਗੁਰੂ ਬਾਕ ਭਾਖਾ।'ਸੁਨੋਂ ਖਾਨ ਮਾਖਾ[6]।ਮਹਾਂ ਸ਼ੱਤ੍ਰ ਮੇਰਾ। ਬਿਜੈ ਜੈਗ ਹੇਰਾ ॥੩੫॥ ਦਿਖੋਂ ਹਾਥ ਤੇਰੇ। ਸਹੋ ਬਾਨ ਮੇਰੇ। ਕਰੋਂ ਵਾਰ ਆਈ। ਬਿਸੂਰੈਂ ਪਿਛਾਈ[7] ॥੩੬॥ ਸੁਨੀ ਪੈਂਡਖਾਨਾ। ਦਿਲੇਰੀ ਮਹਾਂਨਾ। ਰਿਦੈ ਬੀਚ ਜਾਨਾ।–ਨਹੀਂ ਤ੍ਰਾਸ ਮਾਨਾ[8]॥ ੩੭ ॥ ਅਰੈ ਮੋ ਅਗਾਰੀ। ਸਹੈ ਤੀਰ ਭਾਰੀ। ਕਿ ਜੈ ਹੈ ਪਲਾਈ। ਜਬੈ ਬਾਨ 'ਖਾਈ[9]–॥ ੩੮ ॥ ਕਹਯੋ ਊਚ ਵਾਕੰ।'ਕਿਜੈ ਵਾਰ ਪ੍ਰਾਕੰ[10]।ਹਿੰਦੂ ਕੇਰ ਪੀਰੰ! ਅਹੋ ਬੀਰ ਧੀਰੰ! ॥੩੯॥ਲਗੈ ਵਾਰ ਮੇਰਾ। ਹਯੈ ਦੇਹਿ ਗੇਰਾ। ਬਚੈਂ ਗੋ ਨ ਪ੍ਰਾਨਾ।ਬਿਧੌਂ ਏਕ ਬਾਨਾ[11] ॥ ੪੦ ॥ ਦੋਹਰਾ ॥ ਮਮ ਖਤੰਗ ਬਡ ਜ਼ਾਲਮੀ ਕਰਦਮ ਗਰਦ

[1]ਕਈ ਕਾਇਰ ਹੋ ਜਾਂਦੇ ਹਨ। [2]ਮੈਨੂੰ ਬਹੁਤ ਸੁਣਾਂਵਦੇ ਹੁੰਦੇ ਹਨ। [3]ਹੋਰ ਕਿਸੇ ਨਾਲ। [4](ਜਿਸ ਨਾਲ) ਸੂਰਮਿਆਂ ਨੂੰ ਵਿੰਨ੍ਹਦੇ ਹਨ। [5]ਨਾਮ ਘੋੜੇ ਦਾ। [6]ਹੇ ਗੁੱਸੇ ਵਾਲੇ ਖਾਨ! ਸੁਣ। [7]ਪਿੱਛੋਂ ਪਛਤਾਏਂਗਾ। [8](ਕਿ ਇਨ੍ਹਾਂ ਨੇ ਮੇਰਾ) ਡਰ ਨਹੀਂ ਮੰਨਿਆਂ। [9]ਜਦੋਂ ਮੇਰਾ ਬਾਣ ਖਾਧਾ। [10]ਪਹਿਲੇ। [11]ਇਕੋ ਬਾਣ ਨਾਲ ਹੀ ਵਿੰਨ੍ਹ ਦਿਆਂਗਾ।

ਸ਼ਿਤਾਬ[1]। ਬਿਨਾ ਜਤਨ ਜਿਮ ਮਰਦਬੇ[2] ਬਿਨਸੈ ਫੂਲ ਗੁਲਾਬਿ ॥ ੪੧॥ ਪਾਧੜੀ ਛੰਦ ॥ ਸੁਨਿ ਗੁਰੂ ਤਬਹਿ ਉੱਤਰ ਬਖਾਨਿ। 'ਅੱਬਲ ਸੁ ਵਿੰਗਾਰੇ ਆਪ ਆਨਿ।ਅੱਵਲ ਸੁ ਵਾਰ ਕਰਦਮ ਬਨੰਤਿ[3]।ਇਹੁ ਰੀਤ ਜੰਗ ਕੀ ਭਟ ਲਖੰਤਿ'॥੪੨॥ਸੁਨਿ ਕਰਿ ਪਠਾਨ ਚਮਕਯੋ ਬਿਲੰਦ।ਦਲ ਦੁਹੂ ਦਿਖਤਿ-ਹੁਇ ਕੋ ਨਿਕੰਦ ?-। ਸਭਿ ਸਿੰਘ ਲਖੈਂ-ਹਤਿ ਪ੍ਰਾਨ ਖਾਨ[4]। ਗੁਰ ਸੰਗ ਜੁਟਯੋ, ਨਹਿੰ ਦੇਹਿੰ ਜਾਨ-॥ ੪੩ ॥ ਸਭਿ ਤੁਰਕ ਭਨਹਿੰ 'ਇਹ[5] ਬਲਿ ਮਹਾਂਨ।ਭਟ ਲਖਹਿੰ ਸੁ ਵਿੱਦ੍ਯਾਵਾਨ ਖਾਨ।ਜਬਿ ਤਜਹਿ ਤੀਰ ਗੁਰ ਬਚੈਂ ਨਾਂਹਿ। ਅਬਿ ਢਤੋ ਹੋਹਿ ਹਮ ਜੰਗ ਮਾਂਹਿ' ॥ ੪੪ ॥ ਬਖਤਰ[6] ਦੁਊਨ ਕੇ ਅੰਗ ਸੰਗ। ਦੋਨਹੁੰ ਪ੍ਰਹਾਰ ਜਾਨਹਿੰ ਖਤੰਗ। ਬਾਂਛਤਿ ਬਿਸਾਲ ਦੋਨਹੁੰ ਸੁ ਜੰਗ।ਦ੍ਵੈ ਬੀਰਬਹਾਦੁਰ ਸ਼ੱਤ੍ਰੁ ਭੰਗ ॥੪੫ ॥ ਹਤਿ ਬਲੀ ਚੁਫੇਰੇ ਫੇਰਿ ਖਾਨ। ਗੁਰ ਦਿਸ਼ਿ ਤਕਾਇ ਬਗਰਾਇ[7] ਬਾਨ।ਐਂਚਯੋ ਕੁਦੰਡ ਕਰਿ ਲੱਛ ਭਾਲ[8]। ਹੁਇ ਸਮੁਖ ਤਜਾਗ ਦੀਨਸਿ ਕਰਾਲ ॥ ੪੬ ॥ ਬਡ ਬੇਗ, ਸੰਗ ਸ਼ੁੰਕਯੋ ਛੁਟੈਂਤਿ। ਜਨੁ ਸਰਪ ਕੁਲੀ ਤੱਛਕ ਲਸੈਂਤਿ[9]।ਗੁਰੂ-ਤੇਜ ਚਾਬ ਬਹਿਕਾਇ ਦੀਨਿ[10]।ਬਡ ਹੁਤੋ ਸਬਿੱਦ੍ਯਕ ਸਰਬ ਚੀਨ[11] ॥ ੪੭ ॥ ਸਰ ਤਊ ਲਗਯੋ ਨਹਿੰ ਬੀਚ ਭਾਲ। ਛੁਇ ਕਾਨ ਸਾਥ ਪੁਨ ਅੱਗੂ ਚਾਲ।ਪਿੱਖਿ ਗੁਰੂ ਕਹਤਿ 'ਕਿਹ ਨਿਕਟ ਸੀਖ[12]? । ਬਡ ਤੀਰਮਦਾਜ ਨ ਅਪਰ ਦੀਖ[13] ॥੪੮॥- ਚੁਕ ਗਯੋ-ਰਹਹਿ ਪਛਤਾਵ ਭੂਰ[14]। ਸਭਿ ਗਯੋ ਨਿਫਲ ਜੋਤਿਕ ਗ਼ਰੂਰ। ਅਬਿ ਫੇਰ ਵਾਰਿ ਦੂਸਰ ਕਰੇਹੁ। ਨਹਿੰ ਰਹਹਿ ਮਾਖਤਾ[15] ਹੇਰਿਲੇਹੁ'॥੪੯॥ ਸੁਨਿ ਕੈ ਪਠਾਨ ਹੁਇ ਲਾਜ ਲੀਨ।ਨਹਿੰ ਕਹਤਿ ਬਾਤ ਮੁਖ ਮੌਨ ਕੀਨ।

---

[1]ਛੇਤੀ ਹੀ ਗਰਦ ਵਿਚ ਮਿਲਾ ਦੇਣ ਵਾਲਾ ਮੇਰਾ ਬਾਣ ਵਡਾ ਜ਼ਾਲਮ ਹੈ। [2]ਮਲਣ ਨਾਲ ਹੀ। [3]ਭਾਵ ਜੋ ਪਹਿਲਾਂ ਆਕੇ ਵੰਗਾਰੇ ਉਸ ਨੂੰ ਵਾਰ ਪਹਿਲਾਂ ਹੀ ਕਰਨਾ ਬਣਦਾ ਹੈ। [4]ਖਾਨ ਦੇ ਪ੍ਰਾਣ ਨਾਸ਼ ਹੋ ਜਾਣਗੇ। [5]ਭਾਵ ਪੈਂਤੜੇ ਖਾਨ। [6]ਸੰਜੋਆਂ। [7]ਚਿੱਲੇ ਵਿਚ ਬਾਗਰ ਰੱਖਕੇ ਤੀਰ ਖਿੱਚਣਾ। [ਬਾਗਰ ਜਾਂ ਬਾਗੜ ਤੀਰ ਦੇ ਪਿਛਲੇ ਸਿਰੇ ਦਾ ਨਾਉਂ ਹੈ ਉਸ ਦੀ ਕ੍ਰਿਆ ਹੈ:- ਬਗਰਾਉਣਾ]। [8]ਧਨੁਖ ਖਿੱਚ ਕੇ ਮੱਥੇ ਦਾ ਨਿਸ਼ਾਨਾ ਤੱਕਕੇ। [9]ਮਾਨੋਂ ਸਰਪ ਦੀ ਕੁਲ ਵਿਚੋਂ ਤੱਛਕ ਨਾਗ ਚਮਕਦਾ ਹੈ। [10]ਗੁਰੂ ਜੀ ਦੇ ਤੇਜ ਨੇ ਹੱਥ ਕੰਬਾ ਦਿਤਾ। [11]ਭਾਵੇਂ ਵਿਦਜਾਵਾਨ ਤੇ ਸਭ ਕੁਝ ਜਾਨਣ ਵਾਲਾ ਸੀ (ਭਾਵ ਤੀਰੰਦਾਜ਼ੀ ਦੇ ਭੇਤ)। [12]ਕਿਸ ਪਾਸੋਂ ਸਿੱਖਿਆ ਹਈ ? [13]ਤੇਰੇ ਨਾਲੋਂ ਵੱਡਾ ਤੀਰੰਦਾਜ਼ ਹੋਰ ਨਹੀਂ ਡਿੱਠਾ ! [14]ਇਹ ਪਛਤਾਵਾ ਨਾ ਰਹਿ ਜਾਵੇ ਕਿ ਮੇਰਾ ਨਿਸ਼ਾਨਾ ਚੁੱਕ ਗਿਆ। [15]ਗੁੱਸੇ ਦਾ ਭਾਵ, ਰੰਜ, ਅਰਮਾਨ।

ਉਰ ਮੈਂ ਬਿਸੂਰਿ ਕਰਕੈ ਬਿਚਾਰ।– ਕਜਾ ਭਯੋ ਮੋਹਿ ਗਾ ਨਿਫਲ ਵਾਰ–॥੫੦॥ ਹਯ ਕੋ ਧਵਾਇ ਗੁਰ ਭਾਖਿ ਫੇਰ।'ਕਰਿ ਵਾਰ ਖਾਨ ਪੁਨ ਦੁਤਿਯ ਬੇਰ'। ਪ੍ਰਭੁ ਵਾਰ ਵਾਰ ਤਿਹ ਕੋ ਸੁਨਾਇ।'ਮਨ ਰਖਹੁ ਨਾਂਹਿ ਕਰਿ ਲੇਹੁ ਦਾਇ'॥੫੧॥ਤਬਿ ਪੈਂਡਖਾਨ ਚਪਿ ਕਹਤਿ ਬੈਨ।'ਸਨਮੁਖ ਨ ਹੋਤਿ ਮੁਹਿ ਲਾਜ ਨੈਨ। ਮੈਂ ਨਿਕਟਿ ਹੋਇ ਇਮ ਬਾਨ ਤਜਾਗ॥ਤੁਮ ਜਿਯਤ ਦਿਖਹੁ ਨਹਿ ਕਿਤਹੁ ਲਾਗ'॥੫੨॥ਬਹੁ ਕਰਾਭਯਾਸ ਤਿਸੁ ਕੋਧਿਕਾਰ'।ਇਸ ਵਖਤ ਚੁਕਯੋ ਦੁਇ ਦਲ ਮਝਾਰ। ਹੁਇ ਬੀਰ ਬਹਾਦਰ ਏਕ ਵਾਰ। ਪਰ ਕਹਤਿ ਅਬੈ ਤੁਮ ਬਾਰਬਾਰ ॥੫੩॥ ਤੁਮਰੇ ਵਚੇਨ ਕੋ ਵਾਰ ਦੂਜ। ਕਰਿਬੋ ਬਨਯੋ, ਹਹੁ ਦੀਹ ਪੂਜ[3]। ਨਹਿ ਕਰਹੁੰ ਨਾਂਹਿ, ਇਹ ਲਖਹੁ ਆਇ[4]। ਸਵਧਾਨ ਆਪ ਹੁਜਹਿ ਬਨਾਇ'॥੫੪॥ਕਹਿ ਕਰਿ ਕੁਦੰਡ ਲੀਨਸਿ ਕਠੋਰ। ਭਾਥਾ ਮਝਾਰ[5]ਸਰ ਕਾਢਿ ਘੋਰ[6]।ਬਾਗਰ ਧਸਾਇ ਬਿਚ ਪਨਚ ਛਾਰ[7]।ਕਰਿਸ਼ਿਸਤ ਐਂਚਿ ਕਰ ਸ਼੍ਰੋਣ ਲਾਗ[8]॥ ੫੫ ॥ ਬਖਤਰ[9] ਸਰੀਰ ਆਛਾਦ ਹੇਰਿ–ਨਹਿ ਨਗਨ ਅੰਗ ਜਿਤ ਹਨਹਿ ਫੇਰ–।ਬਹੁਰੋ ਬਿਸਾਲ ਸ਼ੁਭ ਭਾਲ ਜਾਨਿ।ਤਕ ਕੈ ਮਹਾਨ ਬਲ ਜੁਤਿ ਪਠਾਨ ॥੫੬॥ ਸਮ ਸਰਪ ਛੋਰਿ ਤੀਖਨ ਖਤੰਗ। ਜਿਸ ਬੇਗ ਬਹੁਤ ਤੀਖਨ ਸੁਢੰਗ[10]*।ਖਪਰਾ ਦਰਾਜ਼ ਖਰ ਸਾਨ ਲਾਗ[11]। ਝੁੰਕਯੋ ਸੁ ਜਾਤਿ ਜਬਿ ਖਾਨ ਤਜਾਗ ॥੫੭॥[12]ਲਟਪਟੀ ਸ਼ਾਲ ਗੁਰ ਸਿਰ ਲਪੇਟਾ।ਤਿਹ ਛੋਰ ਸਾਥ ਕਰਿ ਤੀਰ ਭੇਟਾ।ਪਰ ਉਠਾਇ ਗਾ ਅੱਗੁ ਦੂਰ[12]। ਬਿਸਮਾਇ ਰਹੇ ਦਲ ਦੁਹਨਿ ਸੂਰ ॥ ੫੮ ॥ ਛੂਬਯੋ ਪਠਾਨ ਬਹੁ ਲਾਜ ਮਾਂਹਿ।ਤੁਰਕਾਨ ਬਿਖੈ ਬਡ ਨਾਮ ਜਾਂਹਿ।[13]–ਢਿਗ ਅੱਗੁ ਲੱਛ ਬਨ ਸ਼ੱਤ੍ਰੁ

---

[1]ਕਿਧਰੇ ਲੱਗਾ ਨਹੀਂ। [2]ਮੇਰੇ ਬਹੁਤ ਅਭਿਆਸ ਕੀਤੇ ਨੂੰ ਧਿਕਾਰ ਹੈ। [3]ਆਪ ਸਮੂਹ ਦੇ ਪੂਜਯ ਹੋ, ਆਪਦੇ ਕਹਿਣੇ ਉਪਰ ਕਰਨਾ ਬਣਿਆ। [4]ਮੈਂ ਨਾਂਹ ਨਹੀਂ ਕਰਦਾ ਇਹ (ਬਾਣ) ਆਯਾ ਜਾਣੋ। [5]ਭੱਥੇ ਵਿੱਚੋਂ। [6]ਭਿਆਨਕ ਤੀਰ ਕੱਢਿਆ। [7]ਚਿੱਲੇ ਦੇ ਜੋੜੀਏ ਵਿਚ [ਫਾਰਸੀ–ਚਿੱਲੇ ਵਿਚਲਾ ਬਾਗਰ ਦੇ ਟਿਕਣ ਦਾ ਥਾਂ]। [8]ਖਿੱਚਿਆ ਕਿ ਹੱਥ ਕੰਨਾਂ ਨੂੰ ਜਾ ਲਗਾ। [9]ਸੰਜੋਅ ਨਾਲ। [10]ਜਿਸਦਾ ਵੇਗ ਬਹੁਤ ਤਿੱਖਾ ਤੇ ਠੀਕ ਢੰਗ ਦਾ (ਨਿਸ਼ਾਨੇ ਬੈਠਣ ਵਾਲਾ) ਹੈ। [11]ਲੰਬਾ ਤੇ ਤ੍ਰਿੱਖਾ ਤੀਰ ਸਾਣ ਤੇ ਲਗਾ ਹੋਇਆ। [12]ਮੋਹਤ ਕਰਨ ਵਾਲਾ (ਪਸ਼ਮੀਨੇ ਜਾ ਰੇਸ਼ਮ ਦਾ) ਸ਼ਾਲ ਸਿਰ ਤੇ ਲਪੇਟਿਆ ਹੋਇਆ ਸੀ, ਤਿਸ ਦੇ ਪੱਲੇ ਦੇ ਨਾਲ ਤੀਰ ਮਿਲਕੇ (ਉਸ ਪੱਲੇ ਨੂੰ)ਉੱਪਰ ਉਠਾਕੇ ਅੱਗੇ ਨਿਕਲ ਗਿਆ[ਲਟਪਟੀ–ਜੋ ਸ਼ਮਾਰ ਕੇ ਨਾ ਬੱਧੀ ਹੋਵੇ ਪੱਗ, ਪਰ ਚਿਹਰੇ ਦੀ ਸੁੰਦਰਤਾ ਨੂੰ ਫਿਰ ਵੀ ਦੁਬਾਲਾ ਬਣ ਰਹੀ ਹੋਵੇ]। [13]ਪੈਂਡਖਾਨ ਵਿਚਾਰਦਾ ਹੈ। *ਪਾ:-ਕੁਢੰਗ।

[1]ਬੀਰ। ਮੁਝ ਕੋ ਪ੍ਰਚਾਰ ਥਿਰਤਾ ਸਧੀਰ[2]॥ ੫੯॥ ਸਦ ਹੈਫ਼ ਕਰਨ ਬਿੰਦ੍ਰਾ ਬਿਸਾਲ! ਨਹਿ ਸਰਨੋ ਕਾਰ ਜਬਿ ਜੰਗ ਕਾਲ।ਅਬਿ ਵਾਰਿ ਤਿਨਹੁੰ ਕਹੁ ਬਨਹਿ ਦੇਨਿ। ਜਿਮ ਕਿਯੋ ਜੰਗ ਮਹਿੰ ਦੇਨਿ ਲੇਨਿ–॥ ੬੦॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤਰਥ ਰੁਤੇ 'ਜੰਗ' ਪ੍ਰਸੰਗ ਬਰਨਨੰ ਨਾਮ ਅਸ਼ਟਮੋਂ ਅੰਸੂ ॥ ੮ ॥ ੯. [ਪੈਂਦਾ ਖਾਨ ਬੱਧ]।

ਦੋਹਰਾ ॥ ਇਸ ਬਿਧਿ ਹਤਿ ਕੈ ਖਾਨ ਸਰ ਰਹਨੋ ਰਿਦੈ ਪਛੁਤਾਇ।ਆਦਿਕ ਦੀਨਾ ਬੇਗ ਤੇ[3] ਦੇਖਤਿ ਰਣ ਬਿਸਮਾਇ ॥੧॥ ਭੁਜੰਗ ਛੰਦ ॥ ਰਹਨੋ ਖ਼ਾਨ ਠਾਂਢੋ ਬਡੀ ਲਾਜ ਪਾਏ। ਪਿਖੈਂ ਬੀਰ ਸਾਰੇ ਜਥਾ ਜੰਗ ਦਾਏ। ਦੁਊ ਬੀਰ ਬੰਕੇ ਅਰੀਲੇ ਬਿਸਾਲੇ[4]।ਦੁਊ ਸੈਨ ਸ੍ਵਾਮੀ ਕੁਦੰਡੰ ਸੰਭਾਲੇ ॥੨॥ ਦੁਊ ਤੇਜ ਘੋਰੇ ਕਰੇ ਓਜਵਾਰੇ। ਦੁਊ ਤੀਰ ਬਿੰਦ੍ਰਾ ਸ਼ਗੁਰੀ ਕਰਾਰੇ[5]। ਦੁਊ ਜੰਗ ਜੋਤਾ ਕਰੇ ਜੀਤ ਆਸਾ। ਦੁਊ ਜੰਗ ਕੋ[6] ਪੁੰਜ ਦੇਖੈਂ ਤਮਾਸ਼ਾ॥੩॥ਗੁਰੂ ਜੀ ਤਬੈ ਫੇਰ ਨੀਲਾ ਫ਼ਿਦਾਯੋ।ਖਰੋ ਖਾਨ ਕੇ ਸਾਥ ਊਚੇ ਅਲਾਯੋ।'ਹਤੈਂ ਤੀਰ ਤੋਹੀ ਦਿਜੈ ਵਾਰ ਮੇਰਾ। ਕਰਨੋ ਓਜ ਜੋਤੋ ਪਿਖਨੋ ਸਰਬ ਤੇਰਾ'॥੪॥ ਸੁਨੇ ਖਾਨ ਬੋਲਯੋ'ਲਿਜੈ ਵਾਰਿ ਦੋਈ। ਜਥਾ ਮੈਂ ਕਰੇ ਆਪ ਕੇ ਸਾਥ ਸੋਈ[7]। ਗੁਰੂ ਫੇਰ ਬੋਲੇ'ਨਹੀਂ ਦੋਇ ਲੈ ਹੈਂ।ਅਹੈ ਏਕ ਨੀਕੋ[8]ਕਹੈਂ ਬੀਰ ਜੋ ਹੈਂ[9]* ॥੫॥ ਦੋਹਰਾ ॥ ਫਿਰਕਤਵਾਰ ਸੁ ਮੁਰਦਮਹਿੰ ਹੋਤਿ ਹਰਾਮੈ ਖੋਰ[10]। ਯਾਂਤੇ ਪਲਟਾ ਹਮ ਕਰੈਂ ਇਕ ਖਤੰਗ ਕਹੁ ਛੋਰਿ[11]॥੬॥ ਸ਼ਾਬਾਸ ਛੰਦ ॥ ਇਮ ਕਹਿ ਫੇਰਿਯ। ਗੁਰਹਯ ਪ੍ਰੇਰਿਯ। ਬਨ ਸਵਧਾਨਹਿ। ਗਹਿ ਇਕ ਬਾਨਹਿ॥੭॥ ਚਹੁੰਦਿਸ਼ਿ ਖਾਨਹਿ। ਫੇਰਿ ਕਿਕਾਨਹਿ।ਬਖਤਰ ਬੰਧਿਯ[12]।ਗੁਰਸਰ ਸੰਧਿਯ[13]॥੮॥ਸਭਿਤਨੁ ਛਾਦਿਯ[14]।ਕਿਤ ਨ ਦਿਖਾਦਿਯ[15]।ਜਿਤ ਸਰ ਮਾਰਹਿੰ।

---

[1]ਸੂਰਮਾ ਸ਼ੱਤ੍ਰੂ ਨਿਸ਼ਾਨਾ ਬਣਕੇ ਸਾਹਮਣੇ ਹੈ ਤੇ ....। [2]ਸਹਤ ਧੀਰਜ ਦੇ ਖਲੋ ਕੇ ਮੈਨੂੰ ਵੰਗਾਰ ਰਿਹਾ ਹੈ। [3]ਦੀਨਾ ਬੇਗ਼ ਆਦਿਕਾਂ ਤੋਂ ਲੈਕੇ। [4]ਬਹੁਤ ਅੜਨ ਵਾਲੇ। [5]ਤੀਰ ਵਿਦਿਆ ਦੇ ਕਰੜੇ ਜ਼ਬਰਦਸਤ ਵਾਲੇ। [6]ਦੋਹਾਂ ਦੇ ਜੰਗ। [7]ਇੱਕੋ ਢੰਗ ਹੁੰਦਾ ਹੈ। [8]ਜੋ ਸੂਰਮੇ ਹਨ। [9]ਮਰਦਾਂ ਵਿਚ ਫਿਰਕਤਵਾਰ ਹਰਾਮ ਖੋਰਾਂ (ਦਾ ਵਾਰ) ਹੁੰਦਾ ਹੈ [ਫਿਰਕਤ ਵਾਰ=ਵਾਰ ਦਿਤੇ ਬਿਨਾਂ ਜਾ ਆਪਣੀ ਵਾਰੀ ਤੋਂ ਬਿਨਾਂ ਵਾਰ ਕਰ ਦੇਣਾ]। [10]ਮੰਜੋਅ ਬੰਨ੍ਹੀ ਹੋਈ ਸੀ (ਖ਼ਾਨ ਨੇ)। [11]ਜੋੜਿਆ ਖਿੱਲੇ ਵਿਚ (ਗੁਰੂ ਜੀ ਨੇ)। [12]ਢਕਿਆ ਹੋਇਆ ਸੀ। [13]ਕਿਤੋਂ ਭੀ ਨਾ ਦਿਖਾਈ ਦਿੰਦਾ ਸੀ।

*ਸੋ ਸ਼ਾ: ਦਾ ਪਾਠ ਹੈ:–ਨੇਕੀ ਬਾਰ ਯਕ ਬਹਾਦਰ=ਬਹਾਦਰਾਂ ਵਿਚ ਇਕ ਵਾਰ ਨੇਕੀ ਵਾਲਾ (ਸ਼ਲਾਘੀਦਾ) ਹੈ['ਵਾਰ' ਦੇ ਅਰਥ ਹਨ=ਆਪਣੀ ਵਾਰੀ ਸਿਰ ਸ਼ੱਤ੍ਰੂ ਨੂੰ ਮਾਰਨ ਦਾ ਜਤਨ]।

ਤਨ ਨ ਨਿਹਾਰਹਿੰ[1] ॥ ੯ ॥ [2]–ਬਖਤਰ ਸੰਗਹਿ। ਲਿਪਟਹਿ ਅੰਗਹਿ[3]। [4]ਮਹਿਦ ਪਠਾਨਹਿ।ਕਿਤ ਹਨਿ ਬਾਨਹਿ[5]?–ਫਿਰਿਫਰਿ ਹੇਰਤਿ[6]।ਹਯ ਬਰ ਪ੍ਰੇਰਤਿ ॥ ੧੦ ॥ ਧਨੁ ਸਰ ਜੋਰਿਯ[7]। ਕਰਿ ਕਰ ਜੋਰਯ[8]।–ਲਛ ਨਹਿੰ ਟੋਰਿਯ[9]। ਇਮ ਨਹਿੰ ਛੋਰਿਯ–॥ ੧੧ ॥ ਫਿਰ ਬਹੁ ਦੇਖਤਿ। ਨਗਨ ਪਰੇਖਤਿ[10]।ਪਿਖਿ ਜਥਿ ਨੀਕਹਿ।ਸ਼ੋਨ ਨਜੀਕਹਿ[11]॥੧੨॥ ਨਗਨ ਸੁ ਬੋਰਿਯ। ਗੁਰ ਜਥਿ ਟੋਰਿਯ[12]।ਤਹਿੰ ਤਕਿ ਬਾਨਹਿ। ਸ਼ਿਸਤ ਨਿਸ਼ਾਨਹਿੰ ॥ ੧੩ ॥ ਖਰ ਖਪਰਾ ਧਰਿ[13]। ਧਨੁ ਗੁਨ ਮੈਂ ਭਰਿ[14]। ਕਰਖਤਿ ਆਛਯ[15]। ਛੋਰਨ ਬਾਛਯ ॥੧੪॥ ਸਰਪ ਸਮਾਨਹਿ।ਛੁਟਤਿ ਪਯਾਨਹਿ।ਢਿਗ ਥਲ ਕਾਨਯ। ਲਗਤਿ ਸੁ ਬਾਨਯ[16] ॥ ੧੫ ॥ ਭੁਜੰਗ ਪ੍ਰਯਾਤ ਛੰਦ ॥ ਲਗਯੋ ਬਾਨ ਕਾਨੰ ਨਜੀਕੰ ਬਿਸਾਲਾ। ਗਿਰਯੋ ਭੂਮ ਮੈਂ ਖਾਨ ਕੀਨੇ ਉਤਾਲਾ[17]। ਗਯੋ ਭਾਜ ਘੋਰਾ ਜਬੈ ਛੂਛ ਹੋਵਾ। ਪਰਯੋ ਬੀਰ ਭਾਰੋ ਚਮੂੰ ਦੇਨ ਜੋਵਾ ॥੧੬॥ ਗੁਰੂ ਸੈਫ ਖੈਂਚੀ ਬਡੀ ਤਾਤਕਾਲਾ। ਭਏ ਸੀਸ ਊਪੈ ਖਰੇ ਕੈ ਉਤਾਲਾ[18]।ਪਿਖੇ ਭੀਮ ਰੂਪੰ ਭਯੋ ਖਾਨ ਭੀਰਾ[19]।ਮਹਾਂ ਤ੍ਰਾਸ ਮਾਨਯੋ ਮ੍ਰਿਤੂ ਤੇ ਅਧੀਰਾ॥੧੭॥ਭਨੇ ਦੀਨ ਬੈਨੰ 'ਗੁਰੂ ਜੀ ਰਖੀਜੈ। ਮਹਾਂ ਤੇਗ ਤੀਖੀ ਨ ਗ੍ਰੀਵਾ ਕਟੀਜੈ'।ਪ੍ਰਭੂ ਫੇਰ ਬੋਲੇ'ਪਠਾਨਾ[20]ਸੰਭਾਲੋ।ਅਬੈ ਰਾਖਬੇ ਕੋ ਲਖਜੋਕੌਨ ਕਾਲੋ[21]?॥੧੮॥ ਕਰੋਯਾਦ ਕਲਮਾ ਲਖੋਪ੍ਰਾਨ ਅੰਤਾ।ਮਹਾਂ ਬਾਨ ਘਾਵੈ ਬਚੈਂ ਨਾਕਦੰਤਾ[22]। ਇਮੰ ਬੋਲਤੇ ਸੈਫ ਸਾਫੈ ਚਲਾਈ। ਜੁਦੋ ਰੁੰਡ ਤੇ ਮੁੰਡ ਕੀਨੋ ਤਦਾਈ ॥੧੯॥ ਜਬੈ ਮਾਰਿ ਲੀਨੋ ਭਏ ਸ਼ੱਤ੍ਰ ਦੀਨੰ।ਫਤੇ ਖਾਲਸੇ ਦੇਖਿ ਆਨੰਦ ਕੀਨੰ।ਬਜੇ ਦੀਹ ਬਾਜੇ ਸੁ ਧੌਂਸੇ ਧੁੰਕਾਰੇ। ਅਪੋ ਆਪ ਮੈਂ ਬੀਰ ਬੈਕੇ ਬਕਾਰੇ

---

[1]ਸਰੀਰ ਨਹੀਂ ਸੀ ਦਿੱਸਦਾ। [2]ਗੁਰੂ ਜੀ ਸੋਚਦੇ ਹਨ। [3]ਲਪੇਟੇ ਹੋਏ ਹਨ ਅੰਗ(ਸਾਰੇ)। [4](ਦਿਸ) ਵੱਡੇ ਪਠਾਣ ਦੇ ਤੀਰ ਕਿੱਥੇ ਮਾਰੀਏ ? [5]ਗੁਰੂ ਜੀ ਫਿਰ ਫਿਰਕੇ ਤੱਕਦੇ ਹਨ। [6]ਜੋੜਿਆ। [7]ਹੱਥ ਦਾ ਜ਼ੋਰ ਕਰਕੇ। [8]ਨਿਸ਼ਾਨੇ ਦਾ ਥਾਂ ਨਹੀਂ ਲਭਦਾ। [9]ਨੈਣਾ (ਅੰਞ) ਲੱਭਦੇ ਹਨ। [10]ਕੈਣ ਦੇ ਕੋਲ। [11]ਲੱਭ ਲਿਆ। [12]ਛੜਕੇ। [13]ਧਨੁੱਖ ਦੇ ਚਿੱਲੇ ਵਿਚ ਭਰਕੇ। [14]ਚੰਗੀ ਤ੍ਰ੍ਹਾਂ ਖਿੱਚਿਆ। [15]ਉਹ ਬਾਣ ਜਾ ਲੱਗਾ। [16]ਛੇਤੀ ਨਾਲ। [17]ਸਿਰ ਤੇ ਛੇਤੀ ਨਾਲ ਜਾ ਖੜੋਤੇ। [18]ਕਾਦਿਰ ਹੋ ਗਿਆ। [19]ਪਠਾਣ ਪੁਣਾ। [20](ਭਾਵ) ਜਾਨ ਬਚਾਉਣ ਦਾ ਸਮਾਂ ਲੰਘ ਚੁਕਾ ਹੈ (ਕਿਉਂਕਿ) ਅਗੇ ਦੱਸਦੇ ਹਨ ਕਿ ਤੀਰ ਦਾ ਜ਼ਖਮ ਕਾਰੀ ਲੱਗ ਚੁਕਾ ਹੈ। [21]ਤੈਨੂੰ ਤੀਰ ਦਾ ਜ਼ਖਮ ਬੜਾ ਕਾਰੀ ਲੱਗ ਚੁਕਾ ਹੈ, ਤੂੰ ਬਚ ਕਿਵੇਂ ਨਹੀਂ ਸਕਦਾ। ਤੀਰ ਦੇ ਲੱਗੇ ਜ਼ਖਮ ਨਾਲ ਉਸ ਨੂੰ ਲੁਡ ਲੁਡ ਕੇ ਮਰਨ ਦੇ ਨਾਲੋਂ ਉਸ ਨੂੰ ਛੇਤੀ ਪਾਰ ਕਰਨਾ ਤੜਫਨੀ ਘਟਾਉਣਾ ਹੈ, ਇਸ ਸਮੇਂ ਇਹ ਭੀ ਤਰਸ ਹੈ।

॥ ੨੦ ॥ ਕਿਨੂ ਖੱਗ ਖੈਂਚੇ ਬਡੇ ਬਾਢ ਵਾਰੇ[1]। ਮਹਾਂ ਜੁੱਧ ਜੂਝੇ ਜੁਝਾਰੇ ਕਰਾਰੇ। ਤੁਫੰਗਾਨਿ ਕੋ ਮਾਰਿਕੈ ਏਕ ਬਾਰੀ।ਮਿਲੀ ਦੇਨ ਸੈਨਾ ਭਿਰੇ ਭੋਰ ਭਾਰੀ ॥੨੧ ॥ ਤਮਾਂਚੇ ਕਰਾਚੋਲ ਨੇਜ਼ੇ ਪ੍ਰਹਾਰੇ। ਗਿਰਜੋ ਸ਼ੂੰਨ ਭੂਮੰ ਦਬਜੋ ਖੇਹ ਸਾਰੇ। ਧਕਾਧੱਕ ਧੀਰੰ ਹਥਾਵੱਥ ਹੋਏ। ਕਿਨੂੰ ਮਾਰਿ ਸਾਂਗੀ ਸੁ ਬੀਰੰ ਪਰੋਏ ॥੨੨॥ ਪਿਖਜੋ ਭੀਮ ਜੁੱਧੰ ਨ੍ਰਿਪੰ ਭੀਮਚੰਦੰ। ਭਯੋ ਤ੍ਰਾਸ ਭਾਰੀ ਜਿ ਔਰੈ ਨ ਰਿਦੰ। ਪਲਾਏ ਪੰਹਾਰੀ ਨਹੀਂ ਪਾਇ ਜਾਮੋ।ਪਿਖੈਂ ਸੈਂਕਰੇ ਬੀਰ ਕੋ ਜੰਗ ਧਾਮੋ[2]॥੨੩॥ਬਡੋ ਹੋਲ ਘਾਲਾ ਸਭੈ ਸਿੰਘ ਧਾਏ।ਮਨੋ ਬ੍ਰਿੰਦ ਮਿਰਗਾਨ ਪੈ ਸਿੰਘ ਆਏ।ਅਰੇ ਜੋ ਮਰੇ,ਭਾਜ ਚਾਲੇ ਸੁ ਬਾਚੇ।ਭਯੋ ਤ੍ਰਾਸ ਭਾਰੀ ਮਹਾਂ ਰੋਸ ਰਾਚੇ ॥੨੪॥ ਫਿਰੈਂ ਮਾਸ ਖਾਤੇ ਸਮੂਹੰ ਸ਼੍ਰਿਗਾਲਾ। ਗਨੰ ਸ੍ਵਾਨ ਭੱਖਹਿੰ ਪੁਕਾਰੈਂ ਕਰਾਲਾ। ਬਡੇ ਗਿਰਝ, ਕਾਕੰ, ਉਡੈਂ ਗੈਨ ਮਾਂਹੀ। ਨਚੀ ਜੋਗਨੀ ਸੀਸ ਬਾਰੰ ਖਿੰਡਾਹੀਂ[3]॥੨੫॥ਪਰੀ ਲੋਥ ਪੈ ਲੋਥ ਦੇਖੀ ਘਨੇਰੀ। ਕਟੇ ਹਾਥ ਪੈਰੰ ਸਮੂਹੰ ਬਿਖੇਰੀ। ਪਠਾਨੀ ਚਮੂੰ ਮੋਗੁਲਾਨੀ ਮਰੀ ਹੈ[4]। ਰਹੀ ਜੀਵਤੀ ਜੰਗ ਦੇਖੇ ਡਰੀ ਹੈ ॥੨੬॥ ਹੁਤੋ ਦੀਨ ਬੇਰੀ ਲਗਜੋ ਘਾਇ ਅੰਗੇ। ਪਿਛਾਰੀ ਹਟਜੋ ਭੀਮ ਦੇਖੇ ਭੁਜੰਗੇ[5]।ਲਰੈ ਕੌਨ ਫੇਰੰ ਗਏ ਹਾਰ ਦੋਊ।ਬਿਲੋਕੈਂ ਪਲਾਏ ਬਿਰਜੋ ਹੈ ਨ ਕੋਊ ॥੨੭॥ ਗਯੋ ਦੀਨ ਬੇਰੀ ਜਬੈ ਜੰਗ ਤਜਾਗੇ। ਬਿਨਾ ਧੀਰ ਜੋਧਾ ਅਪੋ ਆਪ ਭਾਗੇ। ਪਿਛਾਰੀ ਪਰਜੋ ਖਾਲਸਾ ਨਾਂਹਿ ਛੋਰੈ।ਧਵਾਏ ਤੁਰੰਗਾਨਿ ਕੋ ਸ਼ੱਤ੍ਰੁ ਓਰੈ ॥ ੨੮ ॥ ਚੌਪਈ ॥ ਰੋਪਰ ਨਿਕਟ ਔਰ* ਪੁਰਿ ਔਰਾਖਿਦਰਾਬਾਦੋਂ[†] ਬਸੈ ਤਿਸ ਠੌਰਾਤਿਸ ਹੀ ਦਿਸ਼ਿ ਦਲ ਗਯੋ ਪਲਾਈ। ਜਾਹਿੰ ਖਾਲਸਾ ਪੀਠ ਦਬਾਈ[6] ॥ ੨੯ ॥ ਮਾਰਤਿ ਜਾਤਿ ਭਜਾਵਤਿ ਜਾਤਿ। ਲੈਹਿੰ[7] ਤੁਰੰਗ ਸ਼ੱਸਤ੍ਰ ਭਟ ਘਾਤ। ਵਧਜੋ ਅਧਿਕ ਮਨ ਸਿੰਘਨਿ ਕੇਰਾਕਾਤੁਰ ਬਡੋ ਤੁਰਕ ਦਲ ਹੇਰਾ ॥ ੩੦ ॥ ਲੂਟਿ ਲੂਟਿ ਆਯੁਧ ਗਨ ਬਾਜ[8]। ਅਪਰ ਸੈਨ ਕੋ ਸਕਲ ਸਮਾਜ। ਮਾਰੇ ਪੁੰਜ ਰਹੇ ਤ੍ਰਿਪਤਾਇਤਊ ਖਾਲਸਾ ਮਾਰਤਿ ਜਾਇ ॥੩੧॥ ਪੁਨ ਸਤਿਗੁਰ ਨੋ ਦੂਤ ਪਠਾਯੋ। ਜਾਤਿ[10]

---

[1]ਤੁੱਖੀ ਧਾਰ ਵਾਲੇ। [2]ਸੈਂਕੜੇ ਸੂਰਮਿਆਂ ਨੂੰ ਜੰਗ ਭੂਮੀ ਵਿਚ ਦੇਖਦੇ ਹਨ। [3]ਢਾਲਾਂ ਨੂੰ ਖਿੰਡਾ ਕੇ। [4]ਪਠਾਣੀ ਤੇ ਮੁਗਲਾਣੀ ਫੌਜ ਮਰੀ। [5]ਪਿੱਛੇ ਹੀ (ਜ਼ਖਮੀ ਹੋਇਆ) ਹਟ ਗਿਆ ਦੇਖਕੇ ਭਿਆਨਕ ਸੂਰਮੇ। [6]ਜਾਂਦਾ ਹੈ। [7]ਭਾਵ ਪਿੱਛਾ ਕਰਦਾ ਜਾਂਦਾ ਹੈ। [8]ਲੈਂਦੇ ਹਨ। [9]ਘੋੜੇ। [10](ਪਿੱਛਾ ਕਰੀ) ਜਾਂਦਾ। *ਪਾਠ ਲਿਖਤੀ ਨੁਸਖਿਆਂ ਵਿਚ ਭੀ ਇਹੋ ਹੈ, ਪਰ ਜਾਪਦਾ ਹੈ ਕਿ ਏਥੇ ਸ਼ੁਧ ਪਾਠ—ਅਹੈ—ਚਾਹੀਦਾ ਸੀ †ਇੱਥੇ ਗੁਰੂ ਜੀ ਦਾ ਗੁਰਦੁਆਰਾ ਹੈ।

ਖਾਲਸਾ ਸਕਲ ਹਟਾਯੋ[1]। ਖਿਦਰਾਬਾਦ ਤੁਰਕ ਬਰਿ ਗਏ। ਤਹਾਂ ਸੰਭਾਲ ਕਰਤਿ ਨਿਜ ਭਏ ॥ ੩੨ ॥ ਗਯੋ ਖਾਲਸਾ ਜਬਿ ਹਟਿ ਸਾਰੋ। ਲੈ ਕਰਿ ਹਯਨਿ ਘਨੋ ਹਥਨਾਰੋ।ਘਾਇਲ ਤੁਰਕ ਸੰਭਾਲੇ ਫੇਰੋ।ਲੈ ਪਹੁੰਚੇ ਅਪਨੇ ਡੇਰੋ॥੩੩॥ਸ਼ਰਬ ਹਿਰਾਸੇ[2] ਬਹੁ ਬਿਸਮਾਏ।–ਉਮਰਾਵਨ ਹਮ ਭਲੇ ਲਰਾਏ। ਕਿਸਹੂੰ ਕੀ ਸੰਭਾਲ ਨਹਿੰ ਰਹੀ। ਚਮੂੰ ਅਧਿਕ ਬਹੁ ਜੀਤ ਨ ਲਹੀ[3]– ॥ ੩੪ ॥ ਦੌਨਾਬੇਗ ਸੁ ਘਾਇਲ ਪਰਯੋ। ਆਨ ਜਰਾਹ ਇਲਾਜੈ ਕਰਯੋ। ਦਿੱਲੀ ਕੇ ਮਾਰਗ ਕੌ ਪਰੇ। ਸਨੇ ਸਨੇ ਤਹਿੰ ਪਹੁੰਚਨਿ ਕਰੇ ॥੩੫॥ ਹਟਿ ਕਰਿ ਆਇ ਖਾਲਸਾ ਇਤੇ। ਵਾਹਿਗੁਰੂ ਜੀ ਕੀ ਕਹਿ ਫਤੇ। ਛੱਤ੍ਰ ਲੂਟ ਕਰਿ ਪਹੁੰਚ ਸੁ ਧਾਮੋ।ਬਜੇ ਜੀਤ ਕੇ ਬਡੇ ਦਮਾਮੇ ॥੩੬॥ ਮਿਲੇ ਗੁਰੂ ਪਗ ਸੀਸ ਨਿਵਾਯੋ। 'ਧੰਨ ਧੰਨ' ਸਭਿਹੂੰਨਿ ਅਲਾਯੋ। 'ਰਾਵਰ ਕੋ ਬਲ ਪਾਇ ਬਡੇਰਾ।ਹਤਯੋ ਤੁਰਕ ਦਲ ਜੰਗ ਘਨੇਰਾ ॥ ੩੭ ॥ ਖਿਦਰਾਬਾਦ ਪੁਰਾਯਹੁ ਧੁਰੇ। 'ਕਹੋ ਆਪ ਕੇ ਹੈ ਪ੍ਰਭੁ ਮੁਰੇ। ਨਤੁ ਪ੍ਰਾਪਤਿ ਮੈਦਾਨ,ਸੁ ਹੋਟੇ।ਮਿਲੇ ਤੁਰਕਜ਼ੇ ਇਮ ਮਤਿ ਖੋਟੈ ॥੩੮॥ ਲੇਤਿ ਰੁਲਾਇ, ਨ ਦੇਤੇ ਜਾਨਿ[4]।ਇਸ ਬਿਧਿ ਭਾਜੇ ਮੂਢ ਅਜਾਨ। ਸਭਿ ਪਹਾਰੀਏ ਟਰ ਕਰਿ ਗਏ।ਸੈਲਨ ਬਿਖੈ ਪ੍ਰਵੇਸ਼ਤਿ ਭਏ' ॥ ੩੯ ॥ ਸੁਨਿ ਕਰਿ ਧੀਰਜ ਪ੍ਰਭੂ ਬਖਾਨਾ। 'ਸਨੇ ਸਨੇ ਹਨੀਯਹਿ ਤੁਰਕਾਨਾ।ਜਜੋਂ ਜਜੋਂ ਸਿੰਘਨ ਹੋਵਹਿ ਵਾਧਾ। ਤਜੋਂ ਤਜੋਂ ਤੁਰਕਨਿ ਪ੍ਰਾਪਤਿ ਬਾਧਾ[5]' ॥੪੦॥ ਅਪਨੇ ਘਾਇਲ ਸਿੰਘ ਉਠਾਏ। ਜੋ ਮਰਿ ਗਏ ਸੁ ਸੁਰਗ ਸਿਧਾਏ। ਕਰਿ ਇਕੱਤ੍ਰ ਤਿਨ ਦੀਨੋ ਦਾਹੂ। ਆਵਤਿ ਭਏ ਅਨੰਦਪੁਰਿਮਾਂਹੂ॥੪੧॥ਕਵਿਧਨਿ ਬਿਜੈ ਕਵਿੱਤ ਬਨਾਏ।ਉਤਰੇ ਪ੍ਰਭੂ ਤਬਿ ਆਨਿ ਸੁਨਾਏ। ਅਧਿਕ ਜੀਤ ਕੇ ਗੀਤ ਗਵਾਏ।ਸੁਨਿ ਸੁਨਿ ਸਗਰੇ ਨਰ ਹਰਖਾਏ॥੪੨॥ਬੈਠਿ ਗੁਰੂ ਸਿੰਘਾਸਨ ਰਾਜੇ।ਸਰਬ ਖਾਲਸਾ ਦੇਖਤਿ ਗਾਜੇ। ਮੰਗਲ ਕੀਨ ਅਨੇਕ ਪੁਕਾਰੀ। ਦੇਤਿ ਅਸੀਸ ਸਕਲ ਨਰ ਨਾਰੀ ॥੪੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁੱਤੇ 'ਖਾਲਸਾ ਫਤੇ ਲੇਨ' ਪ੍ਰਸੰਗ ਬਰਨਨੰ ਨਾਮ ਨੌਮੋ ਅੰਸੂ ॥ ੯ ॥ ੧੦ [ਸਤਿਗੁਰ ਮਹਿਮਾ]।

ਦੋਹਰਾ ॥ ਲੇ ਲੇ ਪਾਹੁਲ ਕਰਦ* ਕੀ ਸਿੰਘ ਜਹਾਂ ਕਹਿ ਜਾਇ। ਨਗਰ

[1]ਮੋੜ ਲਿਆਂਦਾ । [2]ਡਰੇ ਹੋਏ । [3](ਫਿਰ ਵੀ) ਜਿੱਤ ਨਾ ਲਈ ਗਈ । [4]ਤੁਹਾਡੇ ਕਹੇ ਮੁਤੇ ਹਾਂ, ਹੇ ਪ੍ਰਭੂ ਜੀ ! ਨਹੀਂ ਤਾਂ ਮੈਦਾਨ ਤਾਂ ਸਾਡੇ ਹੱਥ ਸੀ ਤੇ ਓਹ ਮਤ ਦੇ ਖੋਟੇ ਤੁਰਕ ਲੁੱਟ ਗਏ ਹੋਏ ਸਾਨੂੰ ਲੱਭੇ ਸੇ, ਅਸੀਂ ਉਨ੍ਹਾਂ ਨੂੰ ਰੁਲਾ ਦੇਂਦੇ,ਕਦੇ ਨਾ (ਬਚਕੇ) ਜਾਣ ਦੇਂਦੇ । [5]ਨਾਸ਼

*ਪਾ:–ਖੰਡੇ ।

ਨਗਰ ਮਹਿ ਬਾਦ ਹੁਇ[1] ਗੁਰੁ ਸੰਗਤਿ ਸਮੁਦਾਇ॥੧॥ਚੌਪਈ॥ਜ਼ਾਤਿ ਪਾਤਿ ਨਹਿ ਬੱਧਨਤ ਜੋਈ[2]।ਕੇਸ਼ਕਾਛ ਨਹਿ ਮਾਨਹਿ ਤੋਈ।[3]ਭੁੱਦਣ ਹੋਤਿਸੁ ਬੰਸ ਹਮਾਰੇ। ਤਿਸ ਕੋ ਤਜਾਗ ਨ ਅੰਗੀਕਾਰੇਂ॥੨॥ਸਿੱਖ ਕਦੀਮੀ ਹੈਂ ਗੁਰ ਕੇਰੇ। ਪਗ ਪਾਹੁਲ ਕੀ ਲੇਤਿ ਘਨੇਰੇ। ਕਰਦ, ਕੇਸ, ਕਛ, ਰਹਿਤ ਜੁ ਨਯਾਰੀ। ਸੋ ਨ ਕਰਹਿਂ ਹਮ ਅੰਗੀਕਾਰੀ[3] ॥ ੩ ॥ ਇਸ ਪ੍ਰਕਾਰ ਜੋ ਹਠ ਕੋ ਕਰਤੇ। ਜਗ ਜੂਠਾਦਿਕ ਬਰਤਨ ਧਰਿਤੇ। ਤਿਨ ਕਹੁ ਸਿੰਘ ਕਰਹਿਂ ਅਪਮਾਨਾ। ਨਯਾਰੇ ਭਏ ਖਾਨ ਅਰੁ ਪਾਨਾ॥੪॥ਗੁਰੂ ਨਿਕਟ ਰਹਿ ਸਿਖੀਅਹਿ ਸੀਖ[4]। ਹਿੰਦੂ ਤੁਰਕ ਦੈ ਤੇ ਭਿਨ ਦੀਖ। ਜਗ ਸਮੁੰਦ੍ ਤੇ ਸਾਰ ਨਿਕਾਰਾ। ਸੁਧਾ ਰਹਿਤ ਜਿਨ ਅੰਗੀਕਾਰਾ[5] ॥ ੫ ॥ ਭਏ ਸਿੰਘ ਸੁਰ ਸੋ[6] ਤਤਕਾਲਾ। ਹਲਤ ਪਲਤ ਸੁਖ ਲਹਯੋ ਬਿਸਾਲਾ।ਕੋਤਿਕ ਪਾਹੁਲ ਖੰਡੇ ਕੀ ਲਹਿ।ਸੇਵ ਗੁਰੂ ਕੋ ਜਾਇ ਸਦਨ ਮਹਿਂ[7]॥੬॥[8]ਕੋਤਿਕ ਜੀਵਨ ਮਰਨੇ ਮਾਂਹਿ। ਸੰਗੀ ਭਏ ਤਥਹਿ ਗੁਰ ਨਾਹਿ[9]।ਨਿਤਪ੍ਰਤਿ ਵਧਹਿ ਖਾਲਸਾ ਐਸੇ।ਉਪਬਨ ਮਹਿਂ ਤਰੁ ਸਿੰਚਤਿ ਜੈਸੇ[10] ॥੭॥ ਜਥਾ ਦੂਜ ਤੇ ਦੀਰਘ ਚੰਦ। ਦਿਨਪ੍ਰਤਿ ਹੋਵਹਿ ਤਥਾ ਬਿਲੰਦ। ਸ਼ਸਤ੍ਰਨਿ ਕੋ ਵਿਸਾਹੁ ਨਹਿਂ ਕਰੈਂ। ਆਗੇ ਅਰਤਿ ਤਿਸੈ ਸੰਗ ਲਰੈਂ ॥੮॥ ਸਹਿ ਨ ਸਕੈਂ ਉਚਿਤਾ ਰਿਪੁ ਕੇਰੀ। ਹੱਥਯਾਰਨਿ ਸੋ ਜੁਟ ਤਿਸ ਬੇਰੀ। ਮਾਰਨ ਕੈ ਮਰਨੈਂ ਤਿਸ ਠੌਰ।ਇਸ ਬਿਧਿ ਪਰਯੋ ਜਗਤ ਮਹਿ ਰੌਰ ॥ ੯ ॥ ਦਸ ਕੈ ਬੀਸ ਸਿੰਘ ਕਿਤ ਹੋਇਂ। ਤਹਾਂ ਮਰਨ ਮਾਰਨ ਕਰਿ ਸੋਇ।ਮਿਲਿ ਅਨੰਦਪੁਰ ਕੋ ਚਲਿ ਆਵੈਂ। ਸੁਖਦਾਨੀ ਕਹੁ ਦਰਸ਼ਨ ਪਾਵੈਂ ॥ ੧੦ ॥ ਚਹੁੰਦਿਸ਼ਿ ਤੇ ਹੁਇ ਮੇਲ ਇਕੱਤ੍। ਪਰਮ ਪਵਿੱਤ੍ ਬਚਿੱਤ੍ ਸੁ ਮਿੱਤ੍। ਜੋ ਮਰਿ ਜਾਵੈ ਸੁਰਗ ਸਿਧਾਵੈ। ਹੁਇ ਘਾਇਲ ਅਨੰਦਪੁਰਿ ਆਵੈ ॥੧੧॥ਸਾਲ ਪੱਤ੍[11] ਸਤਿਗੁਰ ਤਿਸ ਦੇਤਿ। ਇਕ ਦੁਇ ਦਿਨ ਮਹਿ ਬਨਹਿ ਸੁਚੈਤ। ਸ਼ਸਤ੍ਰ ਸੰਭਾਰ ਉਠੈ ਰਣ ਕਰਿਬੇ। ਪੀਰਾ ਨਹੀਂ ਘਾਵ ਕੀ ਧਰਿਬੇ ॥ ੧੨ ॥ ਕਾਰੀਗਰ ਅਨੇਕ ਬੁਲਵਾਏ। ਕਹਿ ਆਯੁਧ ਬਹੁ ਬਿਧਿ ਬਨਵਾਏ। ਅਨਿਕ ਪ੍ਰਕਾਰਨਿ ਤੀਰ ਅਨਾਏ। ਖਰ ਖਪਰੇ ਫੌਲਾਦ ਕਰਾਏ

---

[1]ਝਗੜੇ ਹੁੰਦੇ ਹਨ (ਅਨਯ ਪੰਥੀਆਂ ਨਾਲ)। [2]ਬੰਨ੍ਹੇ ਹੋਏ। [3]ਜੇਹੜੇ ਸਿੱਖਦੇ ਹਨ ਸਿੱਖਿਆ। [4]ਅੰਮ੍ਰਿਤ ਤੇ ਰਹਤ ਜਿਨ੍ਹਾਂ ਨੇ ਅੰਗੀਕਾਰ ਕੀਤੀ ਹੈ। [5]ਦੇਵਤਿਆਂ ਵਰਗੇ। [6]ਸੇਵਾ ਕਰਕੇ ਘਰੀਂ ਚਲੇ ਜਾਂਦੇ ਹਨ। [7]ਭਾਵ, ਕਈਆਂ ਨੇ ਜੀਉਣਾ ਮਰਨਾ ਗੁਰੂ ਸੁਆਮੀ ਦੇ ਨਾਲ ਸਾਂਝਾ ਕਰ ਲਿਆ ਸੀ। [8]ਸਿੰਚਿਆ ਹੋਇਆ ਬਿੱਛ ਜਿਵੇਂ। [9]ਜ਼ਖਮਾਂ ਨੂੰ ਮੇਲਣ ਵਾਲਾ ਇਕ ਪੱਤਾ।

॥੧੩॥ ਸੋਲੇ ਗਨ ਅਧ ਚੰਦ੍ਰਾਕਾਰ। ਤੁੱਕੇ[1],ਮੀਨ ਮੁਖੇ[2], ਖਰ ਧਾਰ। ਗਨ ਬਦਾਮਚੇ[3] ਆਦਿਕ ਘਨੇ। ਏਕ ਮੁਹਰ ਕੰਚਨ ਕੇ ਸਨੇ ॥ ੧੪ ॥ ਥਾਨ ਹਜ਼ਾਰਹੁੰ ਗੁਰ ਬਨਵਾਏ। ਜਿਨ ਤੇ ਚਾਹਤਿ ਦੁਸ਼ਟ ਖਪਾਏ। ਪੁਰਿ ਮੁਲਤਾਨ ਆਦਿ ਤੇ ਦੂਰ। ਦੀਹ ਕਠੋਰ ਕੁਦੰਡਹਿ ਰੂਰ[4] ॥ ੧੫ ॥ ਤਾਂਹਿ ਬਨਾਇ ਆਨਿ ਗੁਰ ਦੇਤਿ। ਮਨ ਭਾਵਤਿ ਬਖਸ਼ਿਸ਼ ਕੋ ਲੇਤਿ। ਕਿਤ ਤੇ ਤੋਮਰ, ਤਰ[5] ਤਰਵਾਰੈਂ। ਆਨੈ ਕੋ ਦਰਸ਼ਨ ਅਬਿਚਾਰੇ[6]* ॥੧੬॥ਅਧਿਕ ਦਰਬ ਤੇ ਲੇ ਲੇ ਜਾਂਹਿ।ਰੀਝਹਿੰ ਮੌਜ[7]ਦੇਤਿ ਗੁਰ ਤਾਂਹਿ।ਅਨਿਕ ਬਿਧਿਨਿ ਕੀ ਬਨਹਿੰ ਤੁਫੈਗ। ਲਘੁ ਦੀਰਘ ਸੁੰਦਰ ਸਰਬੈਗ ॥ ੧੭ ॥ ਸਤਿਗੁਰ ਚਢਹਿੰ ਅਖੇਰ ਬਹਾਨੇ। ਦੂਰ ਦੂਰ ਲਗਿ ਦੂਨ ਪਖਾਨੇ। ਜਹਿੰ ਜਾਨਤਿ ਥੋ ਮੁਖ ਕੋ ਥਾਸਾ। ਤਹਾਂ ਜਾਇ ਪ੍ਰਭੁ ਕਰਨਿ ਬਿਨਾਸ਼ਾ ॥ ੧੮ ॥ ਸਹਿ ਨ ਸਕਹਿੰਗੁਰਕੀ ਅਸਵਾਰੀ।ਨਿਕਸਹਿੰ ਦੁਸ਼ਟ ਸ਼ਸਤ੍ਰ ਗਹਿ ਭਾਰੀ।ਸ਼ਕਤੀ[8], ਸੇਲੇ, ਸਾਂਗ, ਸਰੋਹੀ। ਅਰਹਿੰ ਆਨਿ ਖਲ ਮੂਰਖ ਦੋਹੀ ॥ ੧੯ ॥ ਤਿਨ ਕਹੁ ਮਾਰਿ ਕੂਟ ਗੁਰ ਆਵੈਂ। ਕ੍ਰਿਖੀ ਸਕਲ ਕੀ ਕਹੀ ਕਰਾਵੈਂ। ਨਿਤ ਪ੍ਰਤਿ ਚਢਹਿ ਖਾਲਸਾ ਦੂਣ। ਦਿਨ ਦਿਨ ਵਾਧਾ ਦੂਨ ਚਗੁਣ ॥੨੦॥ ਜੋ ਸੰਗਤਿ ਕੋ ਆਵਤਿ ਰੋਕੈ।ਸੋਤਤਕਾਲ ਸ਼ੋਕ ਅਵਿਲੋਕੈ।ਗ੍ਰਾਮ ਦੁ ਤੀਨਕ[9] ਮਾਰਿ ਨਿਵਾਰੇ। ਕਰਸੋ ਥੋਹੁ ਘਰ ਢਾਹਤਿ ਸਾਰੇ ॥੨੧॥ ਯਾਂਤੇ ਪਰੀ ਧਾਂਕ ਜਹਿੰ ਕਹਾਂ। ਸੰਗਤਿ ਕੋ ਨ ਕਹੈ ਕੁਛ ਕਹਾਂ। ਬੀਚ ਸਿੰਘ[10] ਹੁਇ ਆਯੁਧ ਧਾਰੀ। ਫਤੇ ਗੁਰੂ ਕੀ ਗਰਜਿ ਉਚਾਰੀ॥੨੨॥ਵਧੇ ਖਾਲਸਾ ਅਨਗਨ ਜਨੋਂ ਜਨੋਂ।ਧੂਮਧਾਮ ਕੋ ਘਾਲਤਿ ਤਨੋਂਤਨੋਂ।ਜੋ ਤੁਰਕਨਕੇ ਬਨਤਿ ਬਿਗਾਰੀ[11]। ਹੁਤੇ ਦੀਨ ਰਹਿ ਨਿਤ ਅਨੁਸਾਰੀ ॥ ੨੩ ॥ ਸੋ ਖੰਡੇ ਕੀ ਪਾਹੁਲ ਲੈਕੈ। ਸ਼ਸਤ੍ਰ ਆਪਣੇ ਸੰਗ ਸਜੈ ਕੈ। ਸੋ ਪਤਿਸ਼ਾਹਨ ਕੋ ਪਤਿਸ਼ਾਹੁ।ਗੁਰ ਪ੍ਰਤਾਪ ਤੇ ਬਦਹਿੰ ਨ ਕਾਹੂੰ[12]॥੨੪॥ ਜੋ ਬੋਲਹਿ ਕਟੁ ਬਾਕ ਅਲਪ ਹੀ[13]। ਸ਼ਸਤ੍ਰ

[1]ਕਿੱਕਰ ਦੀ ਫਲੀ ਵਾਂਙ ਮੁਖੀ ਦੰਦੇ ਦਾਰ ਹੋਵੇ ਜਿਸ ਤੀਰ ਦੀ। [2]ਮੱਛੀ ਦੇ ਮੂੰਹ ਵਰਗੀ ਮੁਖੀ ਵਾਲੇ। [3]ਬਦਾਮ ਵਰਗੀ ਮੁਖੀ ਵਾਲੇ। [4]ਡਾਰੀ, ਸਖਤ ਤੇ ਸੁਹਣੇ ਧਨੁਖ। [5]ਬਹੁਤੀਆਂ। [6](ਅਬਿਚਾਰੈ ਭਾਵ) ਸੁਤੇ ਸਿਧ ਦਰਸ਼ਨ ਨੂੰ ਆਇਆਂ ਲੈ ਆਉਂਦਾ ਹੈ। (ਅ) ਲਿਆਉਂਦਾ ਹੈ ਕੋਈ ਦਰਸ਼ਨ (ਨੂੰ ਜਦ ਆਉਂਦਾ ਹੈ, ਅਬਿ=ਉਸੇ ਵੇਲੇ, ਚਾਰੈ=) ਚਾੜ੍ਹਦਾ ਹੈ। [7]ਬਖਸ਼ਸ਼। [8]ਬਰਛੀ। [9]ਦੇ ਤਿੰਨ ਕੁ, ਨੇੜ ਬਸਣ ਵਰਗੇ, ਜਿਨ੍ਹਾਂ ਸੰਗਤਾਂ ਲੁੱਟੀਆਂ ਮਾਰੀਆਂ ਸਨ। [10](ਸੰਗਤ) ਵਿਚ ਸਿੰਘ। [11]ਵਿਗਾੜ ਕੱਢਣ ਵਾਲੇ। [12]ਕਿਸੇ ਨੂੰ ਬਿਦਦੇ ਨਹੀਂ। [13]ਥੁਹੜਾ ਜਿਹਾ ਬੀ। *ਥੁਧ ਪਾਠ ਇਉਂ ਜਾਪਦਾ ਹੈ:—ਆਨੈ ਕਦਰ ਸ਼ਿਨਾਸ ਬਿਚਾਰੈਂ।

ਪ੍ਰਹਾਰਹਿ ਸ਼ਤ੍ਰੂ ਸੁ ਥਪਹੀਂ[1]। ਖੰਡੇ ਕੀ ਪਾਹੁਲ ਮੈਂ ਸ਼ਕਤਿ[2]। ਪੁਨ ਹੋਵਹਿ ਸ਼ਸਤ੍ਰਨਿ ਸੰਜੁਗਤ[3] ॥੨੫॥ਮਹਾਂ ਰੰਕ ਜੋ ਦੀਨ ਸਦਾਈ। ਜੋਧਾ ਥਨਹਿਂ ਨ ਮਿਟਹਿ ਕਦਾਈ। ਜਿਨ ਕੈ ਸੌਚ ਸ਼ਨਾਨ ਨ ਕੋਈ। ਸੋ ਬਿੱਪ੍ਰਨ ਤੇ ਉੱਤਮ ਹੋਈ ॥ ੨੬ ॥ ਜਿਨ ਕੀ ਕੁਲ ਮੂਛਨਿ ਕੀ ਮਹਾਂ। ਅੱਖਰ ਭੇਵ ਨ ਜਾਨਹਿ ਕਹਾਂ। ਸੋ ਪੰਡਤਿ ਪਢਿ ਪਢਿ ਤਥਿ ਥਨੇ।ਨਿਜ ਸਮਤਾ ਕਿਸ਼ ਕੋ ਨਹਿ ਗਿਨੇਂ॥੨੭॥ ਸਤਿਗੁਰ ਸ਼੍ਰੀ ਗੋਬਿੰਦ ਸਿੰਘ ਕਰੁਨਾ। ਪਾਇ ਭਲੇ ਜੁਗ ਚਾਰੋ ਬਰਨਾ[4]। ਇਮ ਗਾਦਰ[5] ਤੇ ਸ਼ੇਰ ਬਨਾਏ।ਬਾਇਸ[6] ਹੰਸੁ-ਚਾਲ ਸਿਖਰਾਏ ॥੨੮॥ਮਿਹਨਤ ਕਰਹਿ ਮਜੂਰੀ ਪਾਵਹਿਂ। ਸੋ ਹਯ ਗਯ ਚਢਿ ਪੈਂਚ ਸਿਧਾਵਹਿਂ।ਲੋਕ ਪ੍ਰਲੋਕ ਨ ਜਾਨਹਿਂ ਜੋਊ।ਸੱਤਿਨਾਮ ਸਿਮਰੇ ਤਰਿ[7] ਸੋਊ ॥ ੨੯ ॥ ਕੌਨ ਕੌਨ ਇਸ ਬਿਧਿ ਬਡਿਆਈ। ਕਲਜ਼ੀਧਰ ਕੀ ਕਹਹਿਂ ਬਨਾਈ। ਆਗੇ ਜਗ ਮਹਿਂ ਭਯੋ ਨ ਕੋਊ।ਇਮ ਉਪਕਾਰ ਕਰਹਿ ਜਗ ਜੋਊ ॥ ੩੦ ॥ ਰਾਮ ਚੰਦ੍ ਆਦਿਕ ਅਵਤਾਰ। ਕਰੇ ਤਿਨਹੁੰ ਭੀ ਬਡ ਉਪਕਾਰ। ਬਿਦਤਿ ਅਹੈਂ ਜਗ ਨਾਂਹਿ ਨ ਛਾਨੇ। ਸੁਨਿ ਪਠਿ ਕਥਾ ਸੁਮਤਿ ਸਭਿ ਜਾਨੇਂ ॥੩੧ ॥ ਜਥਾ ਜੋਗ ਜੇ ਕਰਹਿਂ ਬਿਚਾਰਨ[8]। ਇਨਹੁੰ ਸਾਰਖੇ[9] ਭੇ ਉਪਕਾਰਿ ਨ। ਮੂਢ ਰੰਕ ਜੋ ਪੁਸ਼ਤਨ ਕੇਰੇ[10]। ਜੁਗ ਲੋਕਨਿ ਸੁਖ ਤਿਨਹੁੰ ਘਨੇਰੇ ॥ ੩੨ ॥ ਜ਼ਾਹਰ ਮਹਾਂ ਜਗਤ ਮਹੁੰ ਸਾਰੇ। ਧੰਨ ਧੰਨ ਗੁਰ ਪਰਮ ਉਦਾਰੇ। ਜੋ ਮਹਿੰਮਾ ਲਖਿ ਪਰੇ ਨ ਸ਼ਰਨੀ। ਹਿੰਦੂ ਜਨਮ ਨ ਲਖਿ ਗੁਰ ਕਰਨੀ ॥ ੩੩ ॥ ਹਿੰਦ ਧਰਮ ਕੋ ਰਾਖਨਿ ਕੀਨਾ। ਰਾਜ ਤੇਜ ਤੁਰਕਨਿ ਕੋ ਛੀਨਾ। ਅਸ ਮਹਿੰਮਾ ਕੋ ਜਾਨੈ ਜੋਇ ਨ। ਅਸ ਕ੍ਰਿਤ-ਘਨੀ ਤਿਨੈ ਸਮ ਕੋਇ ਨ* ॥੩੪॥ ਧੰਨ ਧੰਨ ਸਤਿਗੁਰ ਸੁਖਦਾਤੇ।ਕਰਸੋ ਖਾਲਸਾ ਪ੍ਰਗਟ ਬਿਧਾਤੇ। ਅਵਨੀ ਭਾਰ ਨਿਵਾਰਨ ਕਾਰਨ। ਰਚਸੋ ਬੈਰ ਤੁਰਕਨਿ ਸੰਗ ਦਾਰੁਨ ॥੩੫॥ ਗਿਰਪਤਿ ਸੰਗ ਬ੍ਰਿਧਾਯਹੁ ਝੇਰੇ। ਜਿਸ ਤੇ ਆਨਹਿਂ ਤੁਰਕ ਘਨੇਰੇ।-ਜਨੋਂ ਜਨੋਂ ਆਵਹਿਂ ਤਨੋਂ ਤਨੋਂ ਘਾਵਹਿਂ-।ਇਹੀ ਬਨੋਂਤ ਸਤਿਗੁਰੂ ਬਨਾਵਹਿਂ ॥ ੩੬ ॥ ਭੀਮਚੰਦ ਆਦਿਕ ਸਭਿ ਰਾਜੇ।

---

[1]ਠੱਪ ਦਿੰਦੇ ਹਨ। [2](ਇਕ) ਖੰਡੇ ਦੀ ਪਾਹੁਲ ਦੀ ਸ਼ਕਤੀ। [3](ਦੂਜਾ) ਫਿਰ ਸ਼ਸਤ੍ਰਾਂ ਨਾਲ ਹੋਣਾ। [4]ਚਹੁੰ ਵਰਣਾਂ ਨੇ ਭਲੀ ਪ੍ਰਕਾਰ ਕਲਜੁਗ ਵਿਚ ਪਾਈ ਗੁਰੂ ਜੀ ਦੀ-ਕ੍ਰਿਪਾ। [5]ਗਿੱਦੜ। [6]ਕਾਵਾਂ ਨੂੰ। [7]ਤਰ ਗਏ। [8]ਵਿਚਾਰ ਕਰੀਏ ਤਾਂ [9]ਭਾਵ ਕਲਗੀਧਰ ਜੀ ਵਰਗੇ। [10]ਪੀਹੜੀਆਂ ਦੇ।

*ਇਸ ਖਜਾਲ ਨੂੰ ਕਵੀ ਜੀ ਨੇ ਬਾਲਮੀਕ ਰਾਮਾਯਣ ਦੇ ਅਨੁਵਾਦ ਵਿਚ ਬੀ ਦਿਤਾ ਹੈ:-

ਸੋਰਠਾ-ਹਿੰਦੂ ਜਨਮ ਹੁਇ ਜੌਨ ਗੁਰ ਉਪਕਾਰ ਨ ਲਖਿ ਡਸੈ॥
ਅਧਮ ਕ੍ਰਿਤਘਨੀ ਕੌਨ ਤਿਸ ਤੇ ਪਰੇ ਬਿਚਾਰੀਏ ॥ [ਲੰਕਾ ਕਾਂਡ, ਸਃ ੧

ਮਿਲਨੋ ਨ ਗੁਰ ਸਮ, ਕਰਹਿੰ ਕੁਕਾਜੇ। ਗੁਰ ਮਾਯਾ ਸੋ ਪੂਰਨ ਕਰੈ। ਤੁਰਕ ਸ਼ਰਨਿ ਪਹੁੰਚਨਿ ਚਿਤ ਧਰੈ॥੩੭॥ਨਿਤ ਪੁਕਾਰ ਪਰਜਾ ਕੀ ਸੁਨੈਂ। ਮਿਲਿ ਮਿਲਿ ਰਾਜੇ ਜਤਨਨਿ ਗੁਨੈ।[1]ਦਿੱਲੀ ਚਲਹਿੰ ਕਹਹਿੰ ਅਹਿਵਾਲ। ਸੁਨਿ ਕਰਿ ਸੂਬਾ ਰਿਸਹਿ ਬਿਸਾਲ ॥੩੮॥–ਇਕ ਉਮਰਾਵ ਪੈਂਡਖਾਂ ਮਾਰਾ। ਦੀਨਬੇਗ ਘਾਯਲ ਕਰਿ ਡਾਰਾ। ਸੈਨਾ ਦੀਰਘ ਮਾਰਿ ਪਲਾਈ। ਕਿਮ ਹਮਰੋ ਦਲ ਠਹਿਰ ਸਕਾਈ ॥ ੩੯ ॥ ਸ਼ਾਹੁ ਚਢਨੋ ਗਾ ਦੱਖਣ ਬਿਖੈ–। ਇਹ ਸੂਬਾ ਸਗਰੀ ਬਿਧਿ ਲਿਖੈ। ਹਮ ਭੀ ਅਪਨੇ ਸਚਿਵ ਪਠਾਵਹਿੰ। ਗੁਰ ਜਥਰੀ ਕੋ ਸਰਬ ਸੁਨਾਵਹਿੰ ॥ ੪੦ ॥ ਰਿਸਹਿ ਸ਼ਾਹੁ ਸੁਨਿ ਧੂਮ ਬਿਸਾਲਾ। ਪੁਨ ਲਸ਼ਕਰ ਭੇਜਹਿ ਇਤ ਜਾਲਾ।ਤਬਿ ਅਨੰਦਪੁਰਿ ਕੋ ਫੁਰਵਾਇ। ਗੁਰ ਕੋ ਹਤਹਿੰ ਕਿ ਦੇਹਿੰ ਪਲਾਇ ॥ ੪੧ ॥ ਤਬਿ ਠਹਿਰੈਗੋ ਰਾਜ ਹਮਾਰਾ[2]। ਇਸ ਪ੍ਰਕਾਰ ਗਿਰਪਤਿਨਿ ਬਿਚਾਰਾ।ਭਏ ਤਮਾਰ ਦਿੱਲੀ ਕਹੁ ਜਾਨੋ।ਲਈ ਉਪਾਇਨ ਮੋਲ ਮਹਾਨੇ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁੱਤੇ 'ਗੁਰ ਮਹਿਮਾ' ਬਰਨਨੰ ਨਾਮ ਦਸਮੋ ਅੰਸੂ ॥ ੧੦ ॥ ੧੧. [ਭੀਮ ਚੰਦ ਦੀ ਧਮਕੀ]। ਦੋਹਰਾ ॥ ਇਸ ਬਿਧਿ ਦੁਖ ਤੇ ਮੰਤ੍ਰ[3] ਕੋ ਕਰਤਿ ਮਿਲਤਿ ਗਿਰਰਾਜ[4]। ਤਬਿ ਹੈਂਡੂਰੀਏ ਸੁਨਿ ਸਕਲ ਕਰਨਿ ਪੁਕਾਰ ਕੁਕਾਜ[5] ॥ ੧ ॥ ਚੌਪਈ ॥ ਚਢਿ ਕਰਿ ਆਇ ਮਿਲਨੋ ਤਿਹ ਕਾਲ। ਭਾਖਨੋ ਮੁਖ ਤੇ ਸਭਿ ਅਹਿਵਾਲ।[6]ਗੁਰ ਤੇ ਤ੍ਰਾਸ[7]ਭਯੋ ਸਭਿ ਰਾਜੇ। ਲੂਟ ਕੂਟ ਕਰਿ ਲੀਨਿ ਕੁਕਾਜੇ ॥ ੨ ॥ ਏਕ ਹੋਇ ਕਰਿ ਸੈਨ ਸਕੇਲੇ[8]। ਤੀਨ ਲਾਖ ਗਿਨਤੀ ਹੁਇ ਮੇਲੇ। ਕਹਾਂ ਗੁਰੂ ਢਿਗ ਸਿੰਘ ਇਤੇਕ। ਜਿਸਤੇ ਰਹਿ ਮਵਾਸ ਗਹਿ ਟੈਕ[9]॥੩॥ਘੇਰਹਿੰ ਚਹੁੰ-ਦਿਸ਼ਿ ਤੇ ਕਰਿ ਡੇਰੇ। ਨਹਿੰ ਅੰਤਰ ਕੁਛ ਜਮਾ ਘਨੇਰੇ[10]। ਕੇਤਿਕ ਦਿਨ ਮਹਿੰ ਵਹਿਰ ਨਿਕਾਰਹਿੰ।ਨਾਂਹਿ ਤ ਹੋਲ ਘਾਲਿ[11]ਗਢ ਮਾਰਹਿੰ ॥ ੪ ॥ ਜੋ ਐਸੇ ਹੀ ਕੁਛ ਬਨ ਜਾਇ। ਰਹੈ ਮਵਾਸ ਮਾਰ ਨਹਿ ਖਾਇ। ਤੌ ਹਜ਼ਰਤ ਕੋ ਪਾਸ ਪਧਾਰਨਿ। ਜਥਾ ਜੋਗ ਹੈ ਕਰਹੁ ਬਿਚਾਰਨਿ ॥ ੫ ॥ ਤ੍ਰਿਪਤ ਭਏ ਨਹਿੰ ਲਰਿ ਕਰਿ ਕਬਿਹੂੰ[12]।ਬਿਨਾ ਲਰੇ ਕਰਿ ਗਮਨਹੁ ਅਬਿਹੂੰ। ਗ੍ਰਾਮ ਸੈਂ-ਕਰੇ ਗੁਜਰ ਬਾਸਾ। ਲਰਿਬੋ ਬਿਖੈ ਬਲੀ ਬਿਨ ਤ੍ਰਾਸਾ ॥ ੬ ॥ ਤਥਾ ਗ੍ਰਾਮ

---

[1]ਰਾਜੇ ਆਪੋ ਵਿਚ ਕਹਿੰਦੇ ਹਨ। [2]ਸਲਾਹ। [3]ਪਹਾੜੀਏ ਰਾਜੇ। [4]ਖੋਟਾ ਕੰਮ (ਅਰਥਾਤ) ਪੁਕਾਰ ਕਰਨ ਦੀ ਸਲਾਹ ਸੁਣਕੇ। [5]ਸਾਰੇ ਰਾਜੇ ਇਕ ਹੋਕੇ ਜੇ ਸੈਨਾਂ ਇਕੱਠੀ ਕਰੀਏ। [6]ਆਸਰਾ ਫੜ ਕੇ। [7](ਖਾਣ ਪੀਣ ਦੀਆਂ ਚੀਜ਼ਾਂ) ਅੰਦਰ ਕੁਛ ਜਮਾ ਨਹੀਂ ਹਨ। [8]ਹੱਲਾ ਕਰਕੇ। [9]ਅਸੀਂ ਰੱਜਕੇ ਕਦੇ ਨਹੀਂ ਲੜੇ।

ਰੈਘਰ ਬਸਿ ਘਨੇ। ਸਭਿ ਕੋ ਗੁਰ ਦਲ ਦੇ ਦੁਖ ਹਨੈ[1]। ਤਿਨ ਸਭਿਹਿਨਿ ਕੋ ਲੇਹੁ ਬੁਲਾਈ। ਹੋਇੰ ਹਜ਼ਾਰਹੁੰ ਮਿਲਿ ਇਕ ਥਾਂਈ ॥੭॥ ਸੈਨ ਸਮੇਤ ਕਟੋਚਿ[2] ਹਕਾਰਹੁ। ਜੰਮੂ ਤੇ ਬੁਲਾਇ ਸਤਿਕਾਰਹੁ। ਨੂਰ ਪੁਰੇ ਕੋ ਰਾਜਾ ਆਵਹਿ। ਮੰਡ ਸਪਤੀ[3], ਭੁਟੈਤੀ ਧਾਵਹਿ॥੮॥ਕੁੱਲੂ ਕੈਂਠਲ[4] ਭੂਪ ਗੁਲੇਰੀ। ਆਇ ਦੜੇਲਨ ਪਤਿ ਚੈਦੇਰੀ। ਸਿਰੀ ਨਗਰ[5] ਤੇ ਚਮੂੰ ਬਿਸਾਲਾ। ਨ੍ਰਿਪ ਬਿਸ਼ਹਰ[6] ਤੇ ਸੁਭਟ ਕਰਾਲਾ॥੯॥ਸੈਨ ਸਹਿਤ ਭਢਵਾਰੀ ਆਵਹਿ। ਸਭਿ ਸੋਂ ਲਿਖਹੁ–ਕਿ ਭੂਪ ਬੁਲਾਵਹਿੰ। ਜੋ ਇਸ ਸਮੈਂ ਨ ਮਿਲਿ ਹੈ ਆਈ। ਸੋ ਸਭਿ ਕੋ ਦੁਸ਼ਮਨ ਬਨ ਜਾਈ–॥੧੦॥ ਕਰਿ ਉਦਯੋਗ[7] ਪ੍ਰਥਮ ਤੂੰ ਆਪ। ਪੁਨ ਸਭਿ ਮਿਲਹਿੰ ਬਿਲੋਕਿ ਪ੍ਰਤਾਪ[8]।ਇਮ ਹੈਂਡੂਰੀਏ ਮਸਲਤ ਦੀਨੀ। ਭੀਮਚੰਦ ਚਿਤਵਤਿ ਚਿਤ ਦੀਨੀ[9]॥ ੧੧ ॥'ਸੁਨਿ ਭ੍ਰਾਤਾ ! ਕਹਿੰ ਨੀਕੀ ਬਾਤਿ। ਅਬਿ ਲੌ ਹਮ ਨ ਲਰੇ ਭਲਿ ਭਾਂਤਿ। ਸਭਿ ਇਕ ਥਲ ਮਿਲਿ ਕਰਿ ਜੇ ਲਰਹਿੰ। ਪੁਨ ਹਮ ਆਗੇ ਕੌਨ ਸੁ ਅਰਹਿ ॥ ੧੨ ॥ ਅਪਰਨਿ ਕੀ ਗਿਨਤੀ ਕਹੁ ਕਹਾਂ। ਚਿੰਤਾ ਪਰਹਿ ਸ਼ਾਹੁ ਕੋ ਮਹਾਂ। ਤਵ ਉੱਦਮ ਤੇ ਇਸ ਬਿਧਿ ਬਨੈ।ਜੋ[10]ਨ ਮਿਲਹਿ ਅਬਿ ਤਿਹ ਸਭਿ ਹਨੈਂ ॥੧੩॥ ਇਹ ਛਰ ਸਭਿ ਕੋ ਲਿਖਹੁ ਪਠਾਵਹੁ।–ਗੁਰ ਪਰ ਹੈ ਮੁਹਿੰਮ, ਚਢਿ ਆਵਹੁ। ਨਾਂਹਿ ਤ ਸਭਿ ਕੋ ਹੈ ਦੁਖਦਾਈ। ਲੈਹਿ ਖਾਲਸਾ ਰਾਜ ਛਿਨਾਈ ॥੧੪॥ ਮਿਲਿ ਕੈ ਲਰਹੁ ਬਚਨ ਜੇ ਚਾਹਤਿ। ਨਤੁ ਕ੍ਰਿਖਿ ਲੂਟਹਿ ਗ੍ਰਾਮਨ ਦਾਹਤਿ[10]। ਜਥਾ ਸ਼ਕਤਿ ਕਰਿ ਕਰਿ ਨਿਜ ਚਮੂੰ। ਤੂਰਨ ਮਿਲਹੁ ਆਨਿ ਕਰਿ ਹਮੂੰ–' ॥੧੫॥ ਦੋਨਹੁੰ ਨ੍ਰਿਪ ਮਸਲਤ ਕੋ ਧਰਿਕੈ। ਲਿਖੇ ਪੱਤ੍ਰ ਸਭਿ ਸੋਂ ਹਿਤ ਕਰਿਕੈ। ਦਲ ਆਰਾਸਤ ਅਪਨੋ ਕੀਨਾ[11]। ਜੰਗ ਸਮਾਨ ਸਭਿਨਿ ਕੋ ਦੀਨਾ ॥ ੧੬ ॥ ਸੈਲਨਾਥ ਜੋਤਿਕ ਸੁਨਿ ਸਾਰੇ। 'ਭੀਮਚੰਦ ਨ੍ਰਿਪ ਬਡੋ ਹਕਾਰੇ'। ਜੋਰਿ ਜੋਰਿ ਕਰਿ ਚਮੂੰ ਘਨੇਰੀ। ਸਭਿ ਮਉਜੂਦ ਭਏ ਤਿਸ ਬੇਰੀ ॥ ੧੭ ॥ਕਰਨੋ ਸਿਵਰ ਦੂਣ ਜੁ ਕਹਿਲੂਰ। ਦੇਖਿ ਦੇਖਿ ਨ੍ਰਿਪ ਹੋਤਿ ਗ਼ਰੂਰ। ਦਾਨ ਮਾਨ ਸਕਲਨਿ ਕੋ ਕਰਨੋ। ਖਾਨ ਪਾਨ ਆਦਿਕ ਸੁਖ

---

[1]ਦੁੱਖ ਦੇਕੇ ਗੁਰੂ ਦੇ ਦਲ ਨੇ ਮਾਰਿਆ ਹੈ। [2]ਕਟੋਚੀਆ। [3]ਮੰਡੀ ਦਾ ਰਾਜਾ। [4]ਅਜ ਕਲ ਇਹ ਸ਼ਿਮਲੇ ਦੇ ਜ਼ਿਲੇ ਵਿੱਚ ਹੈ, ਕਜੋਂ ਥਲ ਇਸ ਦਾ ਪ੍ਰਸਿੱਧ ਨਾਮ ਹੈ। [5]ਗੜ੍ਹਵਾਲ ਦੀ ਰਾਜਧਾਨੀ। [6]ਰਾਮਪੁਰ ਬੁਸ਼ਹਰ। [7]ਉੱਦਮ। [8]ਚਿਤ ਦੇਕੇ ਚਿਤਵਨ ਲੱਗਾ। [9]ਜੋ (ਰਾਜਾ)। [10]ਸਾੜਕੇ। [11]ਤਿਆਰ ਕੀਤਾ [ਫਾ:, ਆਰਾਸਤਹ]।

ਧਰਨੋ ॥੧੯॥ਸੁਪਤਿ ਜਥਾ ਸੁਖ ਰਾਤਿ ਬਿਤਾਈ। ਭਈ ਪ੍ਰਾਤ ਨਿਜ ਸਕਾ ਲਗਾਈ। ਭੀਮ ਚੰਦ ਬਡ ਫਰਸ਼ ਕਰਾਏ। ਸੈਲਨਾਥ ਸਗਰੇ ਤਬਿ ਆਏ ॥ ੧੯ ॥ ਖੜਗ ਸਿਪਰ ਸਰ ਧਨੁਖ ਕਰਾਲੇ। ਅਪਨੇ ਅੰਗ ਸਜਾਇ ਬਿਸਾਲੇ। ਪ੍ਰਥਮ ਹੰਡੂਰੀ ਅਰੁ ਜਸੁਵਾਲ। ਗਰਬ ਕਟੋਚੀ ਆਇ ਉਤਾਲ ॥ ੨੦ ॥ ਨਾਮ ਘਮੰਡ ਚੰਦ ਤਿਸ ਕੇਰਾ। ਬੈਠੇ ਸਭਾ ਬਿਖੈ ਨ੍ਰਿਪ ਹੋਰਾ। ਜੰਮੂ ਨਾਥ ਆਦਿ ਸਭਿ ਆਏ। ਭੀਮਚੰਦ ਸਨਮਾਨਿ ਬਿਠਾਏ॥੨੧॥ ਗਨ ਰਾਜਨਿ ਕੀ ਸਭਾ ਮਝਾਰ॥ਕਹਿਲੂਰੀ ਮਹਿਪਾਲ ਉਚਾਰ॥ 'ਸਭਿ ਕੋ ਹਿਤ ਲਿਹੁ ਰਿਦੈ ਬਿਚਾਰੀ। ਪ੍ਰਗਟਯੋ ਸ਼ੱਤ੍ਰੂ ਖਾਲਸਾ ਭਾਰੀ ॥ ੨੨ ॥ ਸ਼ਾਮ ਦਾਮ ਅਰੁ ਭੇਦ ਉਪਾਇ। ਗੁਰੁ ਕੇ ਸੈਗ ਨ ਇਹੁ ਬਨਿ ਆਇ। ਕਰੀ ਸ਼ਾਮ ਤਬਿ ਕਹੀ ਕਰਾਵੈ[1]। ਖੇਤੀ ਵਹਿਰ ਨ ਪਾਕਨ ਪਾਵੈ ॥ ੨੩॥ ਦਾਮ ਦੇਹਿੰ ਪੁਨ ਲੂਟਹਿੰ ਗ੍ਰਾਮ[2]*। ਸਭਿ ਦਿਸ਼ਿ ਪਾਈ ਧੂੰਮਨ ਧਾਮ। ਭੇਦ ਨ ਬਨਹਿ ਗੁਰੂ ਸਿਖ ਅਹੈਂ[3]। ਜਿਸ ਕੋ ਨਾਮ ਸਿਮਰਤੇ ਰਹੈਂ[4] ॥ ੨੪॥ ਇਹ ਬਿਖਾਦ ਕੁਛ ਮੋਕਹੁ ਨਾਂਹੀ[5]। ਸੈਸੈ ਸਭਿ ਕੈ ਰਾਜਨਿ ਮਾਂਹੀ। ਦਿਨ ਪ੍ਰਤਿ ਵਧਹਿੰ ਪਾਹੁਲਾਂ ਲੇਤਿ। ਆਠਹੁੰ ਜਾਮ ਲਰਨਿ ਸਨ ਹੇਤ ॥ ੨੫ ॥ ਅਬਿ ਉਪਾਵ ਸਭਿ ਤੇ ਹੁਇ ਆਵੈ। ਮਿਲਹੁ ਲਰਹੁ ਗੁਰੁਪੁਰਾ ਛਿਨਾਵੈਂ। ਰਾਖਨੋ ਚਹੈ ਮੇਲ ਸਭਿ ਰਾਜਨਿ। ਕਰਹਿ ਸੁਧਾਰਨਿ ਅਪਨੇ ਕਾਜਨਿ ॥੨੬॥ ਸੋ ਅਬਿ ਚਲਹਿ ਅਨੰਦਪੁਰ ਲਰਿਬੇ। ਪੁਨ ਸੁਖ ਸਾਥ ਰਾਜ ਨਿਜ ਕਰਿਬੇ। ਜੋ ਮਿਟਿ ਰਹਹਿੰ[6] ਨ ਆਛੀ ਤਾਂਹਿ।ਰਿਪੁ ਸਭਿ ਕੋ,ਨਹਿੰ ਮੇਲੀ ਕਾਂਹਿ' ॥੨੭॥ ਸੁਨਤਿ ਕਟੋਚ ਹੰਡੂਰੀ ਕਹੈ।'ਰਾਜੇ ਸਕਲ ਮਿਲੇ ਅਬਿ ਅਹੈਂ।ਨਹਿੰ ਆਛੀ ਕਿਸ ਕੋ ਇਹ ਬਾਤ। ਬਿਗਰਹਿੰ ਦੇਸ਼ ਰਾਜ ਦਿਨ ਰਾਤ ॥ ੨੮ ॥ ਹੋਤਿ ਪ੍ਰਾਤਿ ਕੇ ਕੂਚ ਕਰੀਜੈ। ਘੇਰਾ ਆਨੰਦਪੁਰਿ ਕਰਿ ਲੀਜੈ। ਬਸੈ ਅਪਰ

---

[1]ਜੇ ਸ਼ਾਮ ਕਰਾਂਗੇ ਤਾਂ ਸਾਡੀਆਂ ਖੇਤੀਆਂ ਦੀ ਕਹੀ ਕਰਾਵੇਗਾ [ਸ਼ਾਮ=ਮਿੱਤ੍ਰਤਾ। ਦਾਮ=ਦਾਮ ਦੇਣਾ ਭਾਵ ਧਨ ਦੇਕੇ ਫਸ਼ ਕਰਨਾ। ਭੇਦ=ਫਰਕ ਪਾਉਣਾ, ਵੈਰੀ ਦੇ ਘਰ ਆਪੋ ਵਿਚ ਫੁੱਟ ਪਾਉਣੀ]। [2]ਜੇ ਦਾਮ ਦੇਈਏ ਤਾਂ ਪਿੰਡ ਲੁੱਟਣਗੇ। [3]ਭੇਦ ਤਾਂ ਬਣ ਨਹੀਂ ਆਉਣਾ (ਕਿਉਂਕਿ ਖ਼ਾਲਸੇ ਤੇ ਗੁਰੂ ਦਾ ਸੰਬੰਧ) ਗੁਰ ਸਿੱਖ ਦਾ ਹੈ। [4]ਜਿਸ ਦਾ ਨਾਮ ਜਪਦੇ ਰਹਿੰਦੇ ਹਨ ਉਸ ਨਾਲ ਕੀਕੂੰ ਫਟਣਗੇ)। [5]ਦੁਖ ਕੁਛ ਮੈਂ (ਇਕੱਲੇ) ਨੂੰ ਨਹੀਂ। [6]ਜੋ ਰਾਜਾ ਹੁਣ ਪਿੱਛੇ ਹਟਿਆ ਰਹੇ।

*ਇਹ ਰਾਜਾ ਦੂਸਰਿਆਂ ਨੂੰ ਉਕਸਾਉਣ ਲਈ ਝੂਠ ਬੋਲ ਰਿਹਾ ਹੈ। ਕਿਉਂਕਿ ਜਦੋਂ ਰਾਜੇ ਸੁਲਹ ਸਾਲਸੀ ਨਾਲ ਵਰਤਦੇ ਰਹੇ ਹਨ ਤਾਂ ਸਿੱਖ ਮੁੱਲ ਦੇਕੇ ਚਾਰੇ ਲੈਂਦੇ ਰਹੇ ਹਨ। ਦਾਮ ਰਾਜਿਆਂ ਕਦੇ ਦਿਤੇ ਹੀ ਨਹੀਂ।

ਥਲ, ਗੁਰੂ ਨਿਕਾਸਹੁ। ਤਿਤਿਕ ਸਿੰਘ ਲਰਿ ਸਕਲ ਬਿਨਾਸਹੁ' ॥ ੨੯ ॥ ਕਹਨੋ ਕੇਸਰੀਚੰਦ ਸਭਿਨਿ ਮੈਂ। 'ਕੌਨ ਮੁਰੈਗੋ ਕ੍ਰਾਤਨਿ ਰਨ ਮੈਂ[1]। ਤਨ ਮਨ ਧਨ ਕਰਿ ਸਗਲੇ ਲਰੈਂ। ਧਰਹਿੰ ਅੱਗੂ ਪਗ, ਪਾਛ ਨ ਮੁਰੈਂ' ॥੩੦॥ ਇੱਤਮਾਦਿਕ ਕਹਿ ਸਭਿਹਿਨਿ ਮਾਨੀ।ਉਠੀ ਸਭਾ ਗੋ ਨਿਜ ਨਿਜ ਥਾਨੀ। ਲਰਨ ਸਮਾਜ ਤਮਾਰ ਤਬਿ ਕਰਨੋ। ਪੈਦਲ ਅਸਵਾਰਨ ਦਲ ਜੁਰਨੋ ॥ ੩੧ ॥ ਗੁਲਕਾਂ ਗਨ ਬਰੂਦ ਬਹੁ ਦੇਤਿ। ਨਿਜ ਨਿਜ ਮਿਸਲਨਿ ਬਨੇ ਸੁਚੇਤ। ਸਗਰੀ ਰਾਤਿ ਕਰੀ ਸਭਿ ਤਮਾਰੀ। ਨਿੰਦ੍ਰਾ ਅਲਪ ਬਿਲੋਚਨ ਧਾਰੀ ॥ ੩੨ ॥ ਭਈ ਪ੍ਰਾਤਿ ਆਲਸ ਕੋ ਟਾਰਾ। ਭੀਮਚੰਦ ਬਜਵਾਇ ਨਗਾਰਾ। ਕਰਿ ਸ਼ਨਾਨ ਬਸਤ੍ਰਨਿ ਕੋ ਪਾਏ। ਖੜਗ ਸਿਪਰ ਅਪਨੇ ਅੰਗ ਲਾਏ ॥ ੩੩ ॥ ਚੜ੍ਹ ਗਜ ਪਰ ਲੈ ਰਾਜਨਿ ਸੰਗ। ਸਭਿ ਕੋ ਦੁੰਦਭਿ ਬਜੋ ਉਤੰਗ। ਇਕ ਦੁਇ ਕੋਸ ਚਲੇ ਤਬਿ ਆਯੋ।ਵਹਿਰ ਨਿਕਸ ਕਰਿ ਸਿਵਰ ਲਗਾਯੋ ॥ ੩੪ ॥ ਮਿਲਿ ਰਾਜੇ ਗਨ ਪੱਤ੍ਰ ਲਿਖਾਯੋ। ਦੂਤ ਹਾਥ ਤਤਕਾਲ ਪਠਾਯੋ। ਆਗੇ ਸਤਿਗੁਰ ਸੁਨਿ ਸੁਧ ਸਾਰੀ। ਕਰੀ ਜੁੱਧ ਕੀ ਸਭਿ ਬਿਧਿ ਤਮਾਰੀ ॥੩੫॥ ਬੈਠੇ ਹੁਤੇ ਦਿਵਾਨ ਮਝਾਰਾ। ਪਾਸ ਖਾਲਸਾ ਸ਼ੋਭ ਉਦਾਰਾ। ਪਹੁੰਚਨੋ ਪੱਤ੍ਰ ਖੁਲਾਇ ਪਠਾਯੋ। ਧੁਨਿ ਊਚੀ ਤੇ ਸਭਿਨਿ ਸੁਨਾਯੋ:- ॥੩੬॥ 'ਸੁਨੋ ਗੁਰੂ ਜੀ! ਥਾਨ ਹਮਾਰਾ। ਜਹਿੰ ਅਨੰਦਪੁਰਿ ਬਸਨੋ ਤੁਮਾਰਾ। ਸ਼੍ਰੀ ਗੁਰ ਤੇਗ ਬਹਾਦਰ ਲੀਨੋ। ਹਮ ਕੋ ਕਈ ਬੇਰ ਧਨ ਦੀਨੋ* ॥ ੩੭ ॥ ਜਬਿ ਕੋ ਬਾਸ ਆਪ ਨੇ ਕਰਨੋ।ਤਬਿ ਕੋ ਦਯੋ ਨ,ਕਸ਼ਾ ਮਨ ਧਰਨੋ। ਅਬਹਿ ਆਪਨੋ ਪੰਥ ਉਪਾਯੋ। ਹਥਯਾਰਨ ਕੋ ਹਾਥ ਗਹਾਯੋ ॥ ੩੮ ॥ ਲੂਟ ਕੂਟ ਕਰਿ ਦੂਣ ਉਜਾਰੀ। ਲਰਨਿ ਮਰਨਿ ਨਿਤ ਧੂਮ ਉਤਾਰੀ। ਅਬਿ ਲੌ ਮੈਂ ਕੀਨਸਿ ਬਹੁ ਟਾਰਾ। ਦੇਨਿ ਰਹਨੋ ਧਨ, ਦੇਸ਼ ਉਜਾਰਾ[2] ॥ ੩੯ ॥ ਕੇਤਿਕ ਹਮਰੇ ਸੁਭਟ ਖਪਾਏ। ਕਿਤਿਕ ਪਰੇ ਘਾਯਲ ਦੁਖ ਪਾਏ। ਅਬਿ ਜੋ ਕਰਿ ਰਸ ਰਾਖਨੋ ਚਾਹਤਿ। ਬਸਨ ਅਨੰਦਪੁਰਿ ਬਿਖੈ ਉਮਾਹਤਿ ॥ ੪੦ ॥ ਦਯਾ ਕਰਹੁ ਦੀਜੈ ਸਭਿ ਦਾਮੂ। ਬਸਹੁ ਆਪ ਬਿਗਰਹਿ ਨਹਿੰ ਕਾਮੂ। ਨਾਂਹਿ ਤ ਕ੍ਰੋਧ ਵਧਨੋ ਹੁਇ ਜੁੱਧ। ਹਿਰਦੈ ਸੁੱਧ ਵਿਚਾਰਹੁ ਬੁੱਧਿ ॥ ੪੧ ॥ ਉਤ ਤੁਰ

---

[1] ਭਾਈਆਂ ਦੇ ਜੰਗ ਵਿਚੋਂ। [2] ਧਨ ਦੇਣਾ ਤਾਂ ਕਿਤੇ ਰਿਹਾ ਸਗੋਂ ਦੇਸ਼ ਉਜਾੜ ਦਿਤਾ।

*ਮਾਖੋਵਾਲ ਦਾ ਚੋਹ ਧਨ ਦੇਕੇ ਖਰੀਦਿਆ ਸੀ ਨਾਢੋਂ ਗੁਰੂ ਜੀ ਨੇ। ਬਾਰ ਬਾਰ ਧਨ ਦੇਣ ਦਾ ਕਿਤੇ ਜ਼ਿਕਰ ਨਹੀਂ, ਰਾਜਾ ਐਵੇਂ ਫਹੁ ਮਾਰ ਰਿਹਾ ਹੈ। ਇਹੋ ਰਾਜੇ ਦੀ ਝੂਠੀ ਮੰਗ ਭੰਗਾਣੀ ਜੁੱਧ ਜਿੱਤਣ ਦੇ ਬਾਦ ਦੂਰ ਕੀਤੀ ਸੀ। ਦੇਖੋ ਦੂਜਾ ਰੁਤ ੨ ਅੰਸੂ ੩੩ ਦੇ ਸ਼ੁਰੂ ਦੀ।

ਕਨਿ ਸਨ ਬੈਰ ਤੁਮਾਰਾ। ਇਤ ਹਮ ਸਾਥ ਵਧੀ ਬਹੁ ਰਾਰ।ਦੋਨਹੁੰ ਦਿਸ਼ਿ ਤੇ ਦਲ ਉਮਡਾਵੈ। ਸਭਿ ਜਗ ਸੂਕਟ[1] ਤੁਮਹੁੰ ਪਰ ਧਾਵੈਂ ॥ ੪੨ ॥ ਪਰਹਿ ਭੀਰ, ਨਹਿੰ ਕੁਛ ਬਨਿਆਵੈ। ਘੇਰੇ ਜਾਹੁ ਨ ਨਿਕਸਨਿ ਪਾਵੈਂ। ਯਾਂਤੇ ਦੀਜਹਿ ਦੌਲਤ ਅਬੈ।ਆਗੈ ਪੰਥ[2] ਬਰਜ ਰਖਿ ਸਬੈ॥੪੩॥ਤਜਹੁ ਜੰਗ ਕੀ ਰੀਤਿ ਕੁਧਾਨਾ। ਜਿਸ ਮਹਿੰ ਨਿੱਤ ਬਨਾਧ ਬਿਧਿ ਨਾਨਾ। ਅਪਨੇ ਪਿਤ ਸਮਾਨ ਬਨ ਰਹੀਐ। ਸੰਗਤਿ ਤੇ ਅਕੋਰ ਗਨ ਲਹੀਐ ॥ ੪੪ ॥ ਹਮ ਕੋ ਦਰਬ ਬਰਖ ਪ੍ਰਤਿ ਦੀਜੈ। ਹੁਇ ਸੁਖਵਾਸੀ ਸਮਾ ਬਿਤੀਜੈ। ਨਾਂਹਿ ਤ ਛੋਡਹੁ ਭੂਮਿ ਹਮਾਰੀ। ਗਮਨ ਕਰਹੁ ਜਹਿੰ ਇੱਛ ਤੁਮਾਰੀ ॥੪੫ ॥ ਅਬਿ ਪਹੁੰਚਸੋ ਮੈਂ ਨਿਕਟ ਤੁਮਾਰੇ। ਚਮੂੰ ਸਮੂਹ ਮਿਲੇ ਨ੍ਰਿਪ ਸਾਰੇ।ਛੀਨ ਸਕਲ ਕਢਿ ਦੈ ਹੌਂ ਬਾਹਰ। ਬਿਨਾ ਬਿਲੰਬ ਜਾਨੀਅਹਿ ਜ਼ਾਹਰ[3] ॥ ੪੬ ॥ ਇਮ ਰਾਜਨਿ ਕੋ ਲਿਖਾ ਸੁਨਾਯੋ। ਸਤਿਗੁਰ ਰਿਦੈ ਕ੍ਰੋਧ ਬਿਰਧਾਯੋ। ਉੱਤਰ ਲਿਖਿਬੇ ਸਭਿਨਿ ਸੁਨਾਵਨਿ। ਧੁਨਿ ਊਚੀ ਪ੍ਰਭੁ ਕੀਨਿ ਬਤਾਵਨ ॥੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤਰਥ ਰੁਤੇ 'ਜੰਗ ਸਮਾਜ' ਪ੍ਰਸੰਗ ਬਰਨਨੰ ਨਾਮ ਏਕਾਦਸ਼ਮੋ ਅੰਸੂ ॥ ੧੧ ॥

੧੨. [ਫੌਜਾਂ ਦੀ ਚੜ੍ਹਾਈ]

ਦੋਹਰਾ ॥ ਸ਼੍ਰੀ ਕਲਗੀਧਰ ਗਰਜਿਕੈ ਮੇਘ ਮਨਿੰਦ ਬਿਲੰਦ। ਉੱਤਰ ਦਯੋ ਲਿਖਾਇ ਕਰਿ ਸ਼ੋਕ ਦੋਨਿ ਰਿਪੁ ਬ੍ਰਿੰਦ ॥ ੧ ॥ ਚੌਪਈ ॥ 'ਸੁਨੀਅਹਿ ਭੀਮ-ਚੰਦ ਅਭਿਮਾਨੀ! ਸਭਿ ਰਾਜਨਿ ਸਨ ਦੇਹੁ ਬਖਾਨੀ। ਹਮ ਤੇ ਦਾਮ ਚਹਹਿ ਜੇ ਲੈਬੋ। ਖੜਗ ਧਾਰ ਸੋਂ ਕਰਿ ਹੌਂ ਦੈਬੋ[4] ॥ ੨ ॥ ਤੋਮਰ ਤੀਰਨਿ ਸਾਂਗਨਿ ਅਨੀ।ਇਨ ਤੈ ਦੈ ਹੌਂ ਭੇਦੋਂ ਅਨੀ[5]।ਸ਼ਲਖ ਤੁਫੰਗਨਿ ਬਰਖਾ ਗੁਲਕਨਿ। ਇਨ ਤੇ ਪਰਖਨ ਕਰਿ ਧਨ ਅਨਗਨ ॥ ੩ ॥ ਮੂਢ ਅਜਾਨ ਨ ਤੁਮ ਸਮ ਕੋਈ। ਚਹੈਂ ਦਰਬ, ਲਿਹੁ ਸਨਮੁਖ ਹੋਈ। ਬਜੈ ਲੋਹ ਸੋਂ ਲੋਹ ਜੁਝਾਰੇ। ਲੇਹੁ ਪਰਖ ਤਬਿ ਦਾਮ ਕਰਾਰੇ[6] ॥ ੪ ॥ ਕੌਨ ਸਨੇਹ ਰਹਸੋ ਅਬਿ ਤੋਸੋਂ। ਕਰਿਬੋ ਚਾਹਤਿ ਆਨਿ ਕਰੋ ਸੋ। ਨਤੁ ਮਤਿ ਸਮਝਹੁ ਬਨੀਯਹਿ ਸਯਾਨੋ[6]। ਪਰਹੁ ਸ਼ਰਨ ਆਵਹੁ ਬਚ ਮਾਨੋ ॥ ੫ ॥ ਜੁਗ ਲੰਕਨਿ ਕੇ ਸੁਖ ਕੋ ਲਹੀ-ਅਹਿ। ਸ਼ਰਨ ਖਾਲਸੇ ਕੀ ਪਰਿ ਰਹੀਅਹਿ। ਹਠ ਹੰਕਾਰ ਛੋਰਿ ਮਨ ਮੱਧੇ। ਮਿਲਹੁ ਆਨਿ ਕਰਿ ਹੈ ਬ੍ਰਿਧ ਸੁੱਧੇ ॥੬॥ ਗੁਰ ਘਰ ਤੇ ਚਾਹਹੁ ਸੋ ਪਾਵਹੁ।

---

[1]ਸਾਰੇ ਜਗਤ ਦੇ ਸੂਰਮੇਂ। [2]ਅਗੋਂ ਲਈ (ਖਾਲਸੇ) ਪੰਥ ਨੂੰ। [3]ਭਾਵ ਦਿਆਂਗੇ। [4](ਤੇਰੀ) ਫੌਜ ਨੂੰ ਵਿੰਨ੍ਹਕੇ। [5]ਭਾਵ ਰੁਪਏ ਟਣਕਾਕੇ ਪਰਖਕੇ ਲੈਣੇ। [6]ਨਹੀਂ ਤਾਂ ਬੁੱਧੀ ਵਿਚ ਸਮਝਣੇ ਸਿਆਣੇ ਬਣੋ।

ਰਾਜ ਸਮਾਜ ਭਲੇ ਬਿਰਧਾਵਹੁ*। ਜੋ ਅਭਿਮਾਨ ਅਧਿਕ ਚੁਵ ਮਨ ਮੈਂ। ਬਾਂਛਤਿ ਮੇਲ ਕਰਨੋ ਚਹਿੰ ਰਨ ਮੈਂ॥੭॥ਮੁਕਰ ਮਨਿੰਦ[1] ਗੁਰੂ ਘਰ ਅਹੈ। ਰਿਦੈ ਭਾਵਨਾ ਤਿਮ ਫਲ ਲਹੈ। ਸੇਵਕ ਬਨੈ ਅਨਿਕ ਸੁਖ ਪਾਏ। ਕਰਨੋ ਦ੍ਵੈਸ਼ ਜੋ ਕ੍ਰੋਧ ਉਪਾਏਂ[2]॥ ੮ ॥ ਤੌ ਮਗ ਮਹਿੰ ਪਗ ਧਰਹੁ ਉਤਾਲੇ। ਨਹਿੰ ਪੀਵਹੁ ਜਲ ਬੈਠਿ ਸੁਖਾਲੇ।ਰੈਨ ਬਸਨਿ ਕੀ ਹੈ ਤੁਹਿ ਆਨ[3]। ਹੋਰਹੁ ਰਣ ਘਮਸਾਨੈ ਆਨਿ[4]॥੯॥ਇਮ ਉੱਤਰ ਲਿਖਿ ਪ੍ਰਭੂ ਪਠਾਯੋ। ਨਿਕਟ ਗਯੋ ਨ੍ਰਿਪ[5],ਖੋਲਿ ਸੁਨਾਯਹੁ। ਸੁਨਿ ਕਰਿ ਤਨ ਮਨ ਲਾਗਸਿ ਆਗ। ਸਹਿ ਨ ਸਕਨੋ ਮਨਮੂੜ ਕੁਭਾਗ ॥ ੧੦ ॥ ਸਭਿ ਰਾਜਨ ਕੌ ਬਹੁਰ ਸੁਨਾਯੋ। 'ਅਬਿ ਗੁਰ ਸੰਗ ਜੰਗ ਬਨਿ ਆਯੋ'। ਸੋ ਨਿਸ ਬਸਿ ਕਰਿ ਤਹਾਂ ਬਿਤਾਈ। ਭਈ ਪ੍ਰਾਤਿ ਤੇ ਚਹਤਿ ਚੜ੍ਹਾਈ ॥ ੧੧ ॥ ਗਿਰਨਾਥਨ ਕੇ ਬਜੇ ਨਗਾਰੇ। ਭੀਮ-ਚੰਦ ਹੋਯਸਿ ਤਬਿ ਤਯਾਰੇ।ਪ੍ਰਿਥਕ ਪ੍ਰਿਥਕ ਸੈਨਾ ਕਰਿ ਰਾਜੇ।ਚਢੇ ਅਨੇਕ ਬਜਾਵਤਿ ਬਾਜੇ ॥ ੧੨ ॥ ਫਰਰੇ ਛੁਟੇ ਨਿਸ਼ਾਨ ਅਗਾਰੀ। ਮਨਹੁੰ ਘਟਾ ਕੇ ਘਨ ਅਗਵਾਰੀ[6]। ਰਣਸਿੰਙੇ ਗਨ ਢੋਲ ਵਜਾਏ। ਸ਼ਲਖ ਤੁਫੰਗਨਿ ਕੀ ਚਲਿਵਾਏ ॥੧੩॥ ਗੂਜਰ ਜਾਤਿ ਹਜ਼ਾਰਨਿ ਰਾਊ[7]। ਨਾਮ ਕਹੈਂ ਜਮ-ਤੁੱਲਾ ਭਾਊ[8]। ਸੋ ਪੈਦਲ ਕੇ[9] ਭਯਾ ਅਗਾਰੀ। ਬਰਛੀ,ਸੋਲੇ,ਸਾਂਗ,ਕਟਾਰੀ ॥੧੪॥ ਤੋਮਰ ਤਰਵਾਰਨ ਗਹਿ ਢਾਲੇ। ਗੂਜਰ ਰੰਘਰ ਬ੍ਰਿੰਦ ਕੁਚਾਲੇ[10]। ਛੋਰ ਗਵਾਰਨ ਅਧਿਕ ਬਟੌਰੀ[11]। ਆਗੇ ਚਲਨੋ ਅਨੰਦਪੁਰਿ ਓਰੀ ॥੧੫॥ ਬਾਇਸ ਧਾਰਨਿ ਨਰ ਗ੍ਰਾਮੀਨ[12]।ਚਲੇ ਸੰਗ ਜਿਨਕੀ ਗਿਨਤੀ ਨ। ਕਲਮਲਾਟ[13] ਪੈਦਲ ਦਲ ਬੀਰੈ। ਚਮਕਹਿੰ ਆਯੁਧ ਪਰਨੋ ਬਿਹੀਰੈ ॥ ੧੬ ॥ ਛਪਯ ॥ ਪੁਰਿ ਤਜਿਕੈ ਕਹਿਲੂਰ ਨ੍ਰਿਪਨਿ ਕੀਨਸਿ ਅਸਵਾਰੀ। ਮੁਹਰੇ ਧਰੇ ਨਿਸ਼ਾਨ ਛੋਰਿ ਫਰਰੇ ਇਕਬਾਰੀ। ਭੀਮਚੰਦ ਅਸਵਾਰ ਖੜਗ ਗਾਤ੍ਰੈ ਤਿਨ ਪਾਯੋ। ਡਾਲਿ ਢਾਲ ਨਿਜ ਕੰਧ ਭਲੀ ਬਿਧਿ ਸੋਂ ਲਟਕਾਯੋ। ਕਰਿ ਅੱਗ੍ਰ ਉਦਰ[14] ਜਮਧਰ ਧਰੀ ਉਤਸਾਹਤਿ ਪ੍ਰਸਥਾਨ ਕਿਯ। ਤਬਿ

[1]ਸ਼ੀਸ਼ੇ ਵਰਗਾ। [2]ਜੇ ਕ੍ਰੋਧ ਕਰਕੇ ਦ੍ਵੈਸ਼ ਕੀਤਾ ਹੈ ਤਾਂ। [3]ਕਸਮ । [4]ਆਕੇ। [5]ਰਾਜੇ ਦੇ। [6]ਘਟਾ ਦੇ ਅੱਗੇ ਬਦਲ ਹੀ ਹਨ । [7]ਗੂਜਰ ਜਾਤੀ ਦੇ ਹਜ਼ਾਰਾਂ ਸੂਰਮਿਆਂ ਦਾ ਰਾਜਾ। [8]ਜਿਸ ਦਾ ਨਾਮ ਜਮਤੁੱਲਾ ਭਾਊ ਕਹਿੰਦੇ ਸਨ। [9]ਓਹ ਪੈਦਲ (ਸੈਨਾ) ਦੇ। [10]ਖੋਟੀ ਚਾਲ ਵਾਲੇ। [11]ਗਵਾਰਾਂ ਦੀ ਫ਼ੌਜ(ਵਹੀਰ)। [12]ਬਾਈ ਧਾਰਾਂ ਦੇ ਗ੍ਰਾਮਾਂ ਦੇ ਪੁਰਸ਼। [13]ਖਰਬਰਾਟ, ਰੌਲਾ ਰੌਲਾ। [14]ਪੇਟ ਦੇ ਅੱਗੇ। *ਦੇਖੋ ਕੈਸਾ ਸਾਫ ਕਹਿ ਰਹੇ ਹਨ, ਕਿ ਰਾਜੇ ਦਾ ਰਾਜ ਖੁਹਣਾ ਨਹੀਂ ਚਾਹੁੰਦੇ।

ਬਜੀ ਬੰਬ ਦੁੰਦਭਿ ਅਨਿਕ ਲਰਨ ਹੇਤੁ ਚਿਤ ਚੌਂਪ ਲਿਯ ॥੧੭॥ ਤਿਮਹੀ ਚਲਨੋ ਕਟੋਚਿ ਚੌਂਪ ਚੰਚਲ ਬਹੁ ਬਾਜੀ[1]। ਜਿਸ ਕੇ ਤਨ ਬਲ ਅਧਿਕ ਮਨਹੁ ਢਾਂਧਤਿ ਨਟਬਾਜ਼ੀ[2]।ਖੜਗ ਸਿਪਰ ਕਟ ਕਸਤਿ ਤੁਰਮਤਬਿ ਤੂਰਨ ਬਾਜੀ[3]।ਬਾਜੀਬਾਜੀ ਬੇਰ ਲਰਨੋ ਜਬ ਰਾਰਹਿਂ ਬਾਜੀ[4]। ਇਮ ਭੂਪ ਕਾਂਗੜੇਕੋ ਬਲੀ ਭਾਖਾ ਸਾਥ ਖਤੰਗ ਭਰਿ।ਚਪ ਚਲਨੋ ਲਰਨਿ ਪ੍ਰਭੁ ਪੁਰਖ ਸੋਂ ਦਿਸ਼ਿ ਅਨੰਦਪੁਰ ਦ੍ਰਿਸ਼ਟਿ ਧਰਿ ॥੧੮॥ ਜਸੋਵਾਰੀਆ ਮਹਿਪ ਸੂਰਮਾ ਮਨ ਅਹੰ-ਕਾਰੀ।ਤਰੁਨ ਬੈਸ ਤਨ ਬਿਖੈ ਮਹਾਂ ਸੁੰਦਰ ਦੁਤਿਕਾਰੀ। ਕਸ ਕ੍ਰਿਪਾਨ ਕਟ ਸੈਗ ਢਾਲ ਧਰਿ ਰੰਗ ਜੁ ਕਾਰੀ[5]। ਗਹਿ ਕਮਾਨ ਤਬਿ ਹਾਥ ਓਜ ਤੇ ਕਸ ਟੰਕਾਰੀ[6]।ਢਿਗ ਹੁਤੋ ਮਸਤ ਹਾਥੀ ਮਹਿਦ ਚਲਤਿ ਭਯੋ ਤਿਸ ਪਰ ਚਢਨੋ। ਜਿਸ ਨਾਮ ਕੇਸਰੀ ਚੰਦ ਕਹਿਂ ਲਰਨ ਬੀਰ ਰਸ ਉਰ ਬਢਨੋ।੧੯। ਨ੍ਰਿਪਤ ਹੈਡੁਰੀ ਚਢਨੋ ਧਰੇ ਸ਼ਸਤ੍ਰਨਿ ਸਭਿ ਸੈਗਾ। ਰਾਜਨੀਤ ਮਹਿਂ ਚਤੁਰ ਕਹੈਂ ਸਭਿ ਬੁਧਿ ਉਤੰਗਾ। ਭੀਮਚੰਦ ਕੇ ਸੈਗ ਕਥੈ ਬਹੁ ਜੰਗ ਪ੍ਰਸੰਗਾ। ਪਿਖਤਿ ਬਾਹਿਨੀ ਬਡੀ ਚਲੀ ਜਿਮ ਉਮਡਤਿ ਗੰਗਾ। ਬਡ ਗਜ ਪਰ ਭਯੋ ਆਰੋਹ ਸੋ, ਚਮੂੰ ਚਮੂੰ[7]* ਦਹਿ ਦਿਸ਼ਿ ਚਲੀ। ਗਹਿ ਬਹੁ ਤੁਫੰਗ ਸੇਲੇ ਸਿਪਰ ਪਰਬਤ ਨਿਕਸਤਿ ਕਲਮਲੀ[8] ॥੨੦॥ ਗਿਣਤੀ ਕਿਹ ਕਿਹ ਕਰੈਂ ਅਪਰ ਰਾਜੇ ਚਢਿ ਚਾਲੇ। ਕੁੱਲੂ, ਕੈਂਠਲ ਅਰੁ ਭੁਟੈਤ ਗਨ ਜੰਮੂ ਵਾਲੇ। ਪੁਨ ਗੁਲੇਰੀਆ ਚਢਨੋ ਔਰ ਡਢਵਾਰ ਨਰੇਸ਼ੰ। ਸਿਰੀਨਗਰ ਕੀ ਚਮੂੰ ਚਲੀ ਧਰਿ ਸ਼ਸਤ੍ਰ ਅਸ਼ੇਸ਼ੰ। ਬਡ ਪੁਰਿ ਬੁਸ਼ਹਿਰ ਕੇ ਭਟ ਮਿਲੇ ਪੈਦਲ ਤੇ ਅਸਵਾਰ ਗਨ। ਪੁਨ ਚਢਿ ਚੰਦੇਰੀਆ ਚਤੁਰ ਚਿਤ, ਚੌਕਸ[9] ਚੰਚਲ ਚਲਤਿ ਰਨ[10] ॥੨੧॥ ਨੂਰਪੁਰੀ ਸੈਗ ਸੈਨ ਚਢਨੋ ਦੁੰਦਭਿ ਬਡ ਬਾਜਨੋ। ਕਿਤਿਕ ਦਜ਼ੋਲੀ ਮਿਲੇ ਆਪਨੋ ਦਲ ਬਲ ਸਾਜਨੋ। ਮੰਡਸਪਤੀ[11] ਬਿਸਾਲ

[1]ਘੋੜਾ। [2]ਭਾਵ ਜਿਵੇਂ ਨਟ ਬਾਜ਼ੀ ਪਾਂਵਦਾ ਹੈ ਤਿਵੇਂ (ਘੋੜਾ) ਛਾਲਾਂ ਮਾਰਦਾ ਹੈ। [3]ਤਦੋਂ ਤੁਰਮ ਛੇਤੀ ਵੱਜੀ [ਸੰਸ:, ਤੁਰਮ, ਤੁਰੀ। ਜਾਪਦਾ ਹੈ ਇਹ ਬਾਜਾ ਹਿੰਦ ਤੋਂ ਪੱਛੋਂ ਨੂੰ ਗਿਆ ਹੈ, ਅੰਗ੍ਰੇਜ਼ੀ ਵਿਚ ਇਸ ਨੂੰ ਟ੍ਰੰਪਟ ਆਖਦੇ ਹਨ]। [4]ਬਾਜੀ ਬਾਜੀ ਬੇਰ=ਕਦੇ ਕਦੀ ਵਾਰ। ਰਾਰਹਿ ਜਾਜੀ=ਜਦ ਲੜਾਈ ਘੋਰ ਹੋਈ। ਭਾਵ, ਇਹ ਰਾਜਾ ਕਈ ਵੇਰ ਲੜਾਈ ਵਿਚ ਆਪ ਲੜ ਚੁੱਕਾ ਸੀ। (ਅ) (ਅਗੋ) ਬਾਜੀ ਵੇਰ (ਕਦੀ ਵਾਰ) ਜਦ ਲੜਾਈ ਹੋਈ ਤਾਂ ਇਸ ਘੋੜੇ (ਤੇ ਚੜ੍ਹਕੇ) ਲੜਿਆ ਸੀ। [5]ਕਾਲੇ ਰੰਗ ਦੀ ਢਾਲ। [6]ਕੱਸਕੇ ਟੰਕਾਰੀ। (ਅ) ਕਸ਼ਟੰਕਾਰੀ=ਕਸ਼ਟ ਦੇਣ ਵਾਲੀ। [7]ਫੌਜ ਹੀ ਫੌਜ। [8]ਰੌਲਾ ਪਾਉਂਦੀ। [9]ਖਬਰਦਾਰ ਹੋਕੇ। [10]ਚਲਦਾ ਹੈ ਰਣ ਨੂੰ। [11]ਮੰਡੀ ਵਾਲਾ। *ਪਾ:—ਚਮਕ

ਔਰ ਚੌਬਨਾਲ[1] ਸੈਲ ਗਨ। ਨਿਜ ਨਿਜ ਥੈਧੇ ਟੋਲ ਕਹਾਂ ਕਹੀਅਹਿ ਗਨਨਾ ਗਨ[2]। ਮਗ ਚਲਤਿ ਉਡੀ ਰਜ ਗਗਨ ਕੋ ਸੂਰਜ ਤੇਜ ਅਛਾਦ ਲਿਅ। ਬਹੁ ਅੰਧ ਧੁੰਧ ਸਭਿ ਦਿਸ਼ਿਨਿ ਮਹਿੰ ਖਰਭਰਾਟ ਸਭਿ ਗਿਰਨਿ ਕਿਅ ॥੨੨॥ ਦੋਹਰਾ ॥ ਇਸ ਪ੍ਰਕਾਰ ਸੈਨਾ ਸਕਲ ਚਲੀ ਸੰਗ ਗਿਰਨਾਥ। ਪੁਰਿ ਅਨੰਦ ਸਨਮੁਖ ਭਈ ਸ਼ਸਤ੍ਰ ਧਰੇ ਸਭਿ ਹਾਥ ॥੨੩॥ ਚੌਪਈ॥ ਸੁਧ ਕੇ ਕਰਨਹਾਰ ਤਬਿ ਆਏ। ਬਿਚ ਦਿਵਾਨ ਜਹਿੰ ਗੁਰੂ ਸੁਹਾਏ।[3]ਬੈਠੇ ਕਹਾਂ ਆਪ ਚਿਤ ਸ਼ਾਤੀ। ਚਵੈ ਨ੍ਰਿਪਤ ਕਰਿ ਆਂਖੈ ਰਾਤੀ[4] ॥ ੨੪ ॥ ਬੇਸ਼ੁਮਾਰ ਦਲ ਗਿਰਨਿ ਬਟੋਰਾ। ਪਹੁੰਚੇ ਲਖਹੁ ਆਪਨੀ ਓਰਾ। ਸ਼ੱਤ੍ਰੂ ਮਿੱਤ੍ਰ ਜੋ ਅਖਿਲ ਪਹਾਰੀ। ਅਬਿ ਮਿਲਿ ਕਰਿ ਹਿਤ ਆਪ ਮਝਾਰੀ[5]॥੨੫॥ ਆਨੰਦ ਪੁਰਿ ਛੁਟਕਾਵਨਿ ਕਾਜੂ। ਸਭਿ ਆਏ ਬਡ ਕਰਨੋ ਸਮਾਜੂ[6]। ਬਿਚ ਦਿਵਾਨ ਸਤਿਗੁਰੂ ਬਖਾਨਾ। 'ਸੁਨਹੁ ਖਾਲਸਾ ! ਬਨਿ ਸਾਵਧਾਨਾ ॥ ੨੬ ॥ ਹੁਇ ਹੈ ਅਬਿ ਘਮੰਡ ਬਲਵੰਡਾ। ਸੰਘਰ ਕਰਹੁ ਬਿਲੰਦ ਪ੍ਰਚੰਡਾ। ਇਨ ਕੇ ਸਮ ਕੋ ਨਾਂਹਿਨ ਆਛੀ। ਲੋਕ ਪ੍ਰਲੋਕ ਸੁਖਦ ਬਡਿ ਬਾਛੀ ॥ ੨੭ ॥ ਨ੍ਰਿਭੈ ਜੰਗ ਮਹਿੰ ਖੜਗ ਪ੍ਰਹਾਰਹੁ। ਸਮੁਖ ਥਿਰਹੁ, ਸ਼ੱਤ੍ਰੂਨਿ ਗਨ ਮਾਰਹੁ। ਮਹਾਂ ਸੁਜਸੁ ਕੋ ਪ੍ਰਾਪਤਿ ਹੋਵਹੁ। ਲੇਨਿ ਪਰਦਮਦ ਕੋ ਮਗ ਜੋਵਹੁ ॥ ੨੮ ॥ ਸੰਮਤ ਘਨੇ ਤਪਹਿ ਤਪੁ ਭਾਰੇ। ਬਰਖਾ ਸੀਤ ਰੁ ਉਸ਼ਨ ਸਹਾਰੇ। ਸੰਕਟ ਅਨਿਕ ਭਾਂਤਿ ਕੇ ਝਾਲੇ। ਸਭਿ ਜਗ-ਸੁਖ ਤੇ ਬਨਹਿ ਨਿਰਾਲੇ[7] ॥ ੨੯ ॥ ਤਿਨ ਕੋ ਭੀ ਦੁਰਲਭ ਪਦ ਜੋਇ। ਕਰਹਿ ਜਤਨ ਜੋਗੀ ਚਹਿ ਸੋਇ। ਰਣ ਮਹਿੰ ਮ੍ਰਿਤਯੂ ਹੋਇ, ਸੋ ਪਾਵਹੁ। ਏਕ ਪਲਕ ਮਹਿੰ ਤਹਾਂ ਸਿਧਾਵਹੁ ॥ ੩੦ ॥ ਜੋ ਅਬਿ ਲਰਹਿੰ ਮਰਹਿੰ ਸਹਿਕਾਮੀ। ਸੋ ਤੂਰਨ ਹੈਂ ਸੁਰਪੁਰਿ ਗਾਮੀ। ਤਹਿੰ ਕੇ ਸੁਖ ਭੋਗੈਂ ਚਿਤ ਕਹੈਂ[8] ।ਆਦਿ ਅਪਸਰਾ ਜੋਤਿਕ ਅਹੈਂ॥੩੧॥ਪੁਨ ਅਵਨੀ ਪਰ ਹੁਇ ਹੈਂ ਰਾਜੇ। ਸਭਿ ਸੁਖ ਭੋਗਹਿੰ, ਵਧੈ ਸਮਾਜੇ।ਮੇਰੀ ਸਿੱਖੀ ਬਹੁਰ ਕਮਾਇ। ਮਿਲਹਿੰ ਆਨਿ ਮੁਝ ਆਨੰਦ ਪਾਇ॥ ੩੨॥ ਜੋ ਨਿਸ਼ਕਾਮੀ ਜੰਗ ਮਝਾਰਾ। ਮਾਰਹਿੰ ਮਰਹਿੰ ਗਹੇ ਹੱਥਯਾਰਾ ॥ ਸੋ ਮਮ ਸੰਗ ਸਦਾ ਹੀ ਰਹੈਂ। ਪਦ ਜੋਗੀਨਿ ਜੁ ਦੁਰਲਭ ਅਹੈ ॥ ੩੩ ॥ ਆਗੈ ਲਖਹੁ ਜੁ

[1]ਚੌਬਿਆਲ ਜ਼ਾਤ ਦਾ ਭਾਵ ਚੌਬੇ ਦਾ ਰਾਜਾ। [2]ਗਿਣਤੀ ਨੂੰ ਗਿਣਕੇ। [3]ਲਾਲ ਅੱਖਾਂ ਕਰਕੇ। [4]ਆਪਸ ਵਿੱਚ ਹਿਤ ਕਰਕੇ। [5]ਭਾਵ ਜੋ ਜਗਤ ਦੇ ਸਾਰੇ ਸੁਖਾਂ ਤੋਂ ਅਤੀਤ ਹੋ ਗਏ। [6]ਅਨ ਭਾਉਂਦੇ ਸੁਖ।

ਛੱਤ੍ਰੀ ਭਏ। ਰਣ ਮਹਿੰ ਮਰੇ ਸੁਰਗ ਸਭਿ ਗਏ। ਛਪੀ ਨਹੀਂ ਜਗ ਮਹਿੰ ਇਹ ਕਥਾ। ਜੋਧੇ ਕੋ ਪ੍ਰਾਪਤਿ ਸੁਖ ਜਥਾ ॥ ੩੪ ॥ ਪੁਨ ਮੈਂ ਤੁਮਰੇ ਸੰਗ ਸਹਾਈ। ਲੋਕ ਪ੍ਰਲੋਕ ਜਹਾਂ ਕਹਿੰ ਜਾਈਂ[7]। ਇੱਤਯਾਦਿਕ ਉਪਦੇਸ਼ਤਿ ਸ੍ਵਾਮੀ। ਭਯੋ ਖਾਲਸਾ ਸੰਘਰ ਕਾਮੀ[1] ॥ ੩੫ ॥ ਮਾਝੇ ਆਦਿਕ ਦੇਸ਼ਨਿ ਮਾਂਹੀ। ਹੁਤੇ ਸਿੰਘ ਘਰ ਗਮਨੇ ਤਾਂਹੀ। ਪ੍ਰਥਮ ਹਕਾਰਿ ਪਠੇ ਸਭਿ ਆਏ। ਦੁਨੀਚੰਦ ਨਿਜ ਸਾਥਹਿੰ ਲਯਾਏ ॥੩੬॥ ਜਹਿੰ ਕਹਿੰ ਰਣ ਕੀ ਸੁਧਿ ਪਹੁੰਚਾਈ। ਚਲੇ ਸਿੰਘ ਆਏ ਸਮੁਦਾਈ। ਬਖਸ਼ਿ ਸਿੰਘ ਗੁਰਬਖਸ਼ ਸਿੰਘ ਪੁਨ। ਭੈਰੋਵਾਲ[2] ਕਲਾਲ[3] ਸਿੰਘ ਗੁਨ ॥ ੩੭ ॥ ਲਏ ਸੈਂਕਰੇ ਸਿੰਘਨਿ ਆਏ। ਦਯਾਲ ਸਿੰਘ ਸੁਰਸਿੰਘ[4] ਬਸਾਏ। ਮੱਟੂ[5]* ਸੇਵਾ ਸਿੰਘ ਮਝੈਲ। ਏ ਸਭਿ ਦੁਨੀਚੰਦ ਕੇ ਗੈਲ[6] ॥੩੮॥ ਸਕਲ ਪੰਜ ਸੈ ਗਿਨਤੀ ਬਿਖੈ। ਆਨਿ ਗੁਰੂ ਕੋ ਦਰਸ਼ਨ ਪਿਖੈਂ। ਇਸੀ ਰੀਤਿ ਦੇਸ਼ਨਿ ਸਮੁਦਾਏ। ਸੁਨਿ ਰਣ ਕਰਨ ਪ੍ਰਭੂ ਢਿਗ ਆਏ ॥੩੯॥ ਭਏ ਇਕੱਤ੍ਰ ਹਜ਼ਾਰੋਂ ਸਿੰਘ। ਗਹੇ ਸ਼ਸਤ੍ਰ ਰਿਪੁ ਮ੍ਰਿਗ ਪਰ ਸਿੰਘ। ਗਰਜਤਿ ਬੋਲੇ ਪ੍ਰਭੂ ਸੁਨਾਇ[7]। 'ਚਹੈਂ ਆਪ ਕੀ ਏਕ ਰਜ਼ਾਇ ॥ ੪੦ ॥ ਕਸ਼ਾ ਪਹਾਰੀਏ ਹਮਹੁੰ ਅਗਾਰੀ। ਕਰਹੁ ਹੁਕਮ ਦਿੱਲੀ ਲੌਂ ਮਾਰੀ।ਸਭਿ ਤੁਰਕਾਨਾ ਦੇਹਿੰ ਖਪਾਇ। ਲਵਪੁਰਿ ਕੋ ਤਤਕਾਲ ਛੁਟਾਇ'॥੪੧॥ਉਦੇਸਿੰਘਤੇ ਆਦਿਕ ਬੀਰ।ਸੁਨਿ ਸਤਿਗੁਰੁ-ਤਿਨ ਦੀਨਸ ਧੀਰ। 'ਦੁਰਗ ਕਰਹੁ ਦਿਢ ਬਨਹੁ ਸੁਚੇਤ। ਰੋਕਹੁ ਆਗਾ ਲਰਿਬੇ ਹੇਤੁ' ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਜੈਗ' ਪ੍ਰਸੰਗ ਬਰਨਨੰ ਨਾਮ ਦ੍ਵਾਦਸ਼ਮੋ ਅੰਸੂ ॥ ੧੨ ॥

੧੩. [ਜੈਗ ਆਰੰਭ]।

ਦੋਹਰਾ ॥ ਇਸ ਬਿਧਿ ਗੁਰੂ ਅਨੰਦਪੁਰਿ ਸਿੰਘਨਿ ਕੀਨਿ ਸੁਚੇਤ। ਸ਼ਸਤ੍ਰ ਨਿਕਾਸੇ ਕੋਸ਼ ਤੇ ਬਖਸ਼ੇ ਸੰਘਰ ਹੇਤੁ ॥ ੧ ॥ ਭੁਜੰਗਛੰਦ ॥ ਬਡੇ ਬਾਢ ਚੌਰੇ ਸੁ ਤੋੜੇ ਜੁ ਮਾਨੀ[8]। ਦੁਧਾਰੇ ਪੁਲਾਦੀ ਅਨੇਕੈ ਮਹਾਨੀ। ਸਰੋਹੀ ਹਲੱਬੀ ਜੁਨੱਬੀ[9] ਦਈ ਹੈ। ਕਰਾਚੋਲ[10] ਖੰਡੇ ਜੁ ਕੇਤੇ ਲਈ ਹੈਂ[11] ॥੨॥ਸਭੇ ਲੋਹ

[1]ਯੁੱਧ ਚਾਹੁਣ ਵਾਲਾ। [2]ਗੋਇੰਦਵਾਲ ਤੋਂ ਰਤਾ ਉਰੇ ਕੁ ਵਾਰ ਇਹ ਪਿੰਡ ਹੈ। [3]ਕਲਾਲ ਜ਼ੋਤ ਦੇ। [4]ਮਾਝੇ ਵਿੱਚ ਪਿੰਡ ਹੈ। [5]ਜੱਟਾਂ ਦਾ ਇਕ ਗੋਤ। [6]ਪਿੱਛੇ। [7]ਗੁਰੂ ਜੀਨੂੰ ਸੁਣਾਕੇ। [8]ਤੇਗੇ ਵਡੇ ਤੇ ਦੌੜੇ ਤੇ (ਤ੍ਰਿੱਖੀ) ਧਾਰ ਵਾਲੇ ਤੇ ਦਰਮਿਆਨੀ (ਵਿਚਲੇ ਮੇਲ ਦੇ)। [9]ਤ੍ਰੈ ਭਲਵਾਰਾਂ ਦੇ ਨਾਮ ਹਨ, ਬਣਨ ਵਾਲੇ ਇਲਾਕਿਆਂ ਦੇ ਨਾਮਾਂ ਤੇ। [ਸਰੋਹੀ=ਰਾਜਪੂਤਾਨੇ ਵਿੱਚ, ਹਲਬ ਟਰਕੀ ਵਿਚ ਤੇ ਜੁਨੱਬ ਆਰਮੀਨੀਆ ਵਿੱਚ ਹੈ]। [10]ਭਲਵਾਰ। [11]ਕਿਤਨਿਆਂ ਹੀ ਨੇ ਲਈਆਂ।

*ਪਾ:—ਮੱਦੂ।

ਕੀ ਸਾਂਗ ਨੇਜੇ ਬਿਸਾਲੇ।ਬਿਛੂਏ ਬਡੇ ਬਾਂਕ ਜੈਬੂਏ ਕਰਾਲੇ[1]। ਛੁਰੇ ਖੋਖਨੀ[2] ਸੈਫ ਲਾਂਬੀ ਬਿਲੰਦੇ[3]।ਘਨੇ ਸੇਲ[4] ਭਾਲੇ[5] ਪ੍ਰਕਾਸ਼ੇ ਅਮੰਦੇ[6]॥੩॥ਮਲੈ ਹੋਨ ਸਾਫੇ ਬਨੇ ਅੰਗ ਚੰਗੇ[7] । ਤਮਾਂਚੇ ਕਲਾਦਾਰ ਸ਼ੱਤ੍ਰੂਨ ਭੰਗੇ[8]।ਤੁਫੰਗੇ, ਜੰਜੈ-ਲਾਂ, ਜੈਬੂਰੇ[9] ਧਮਾਕੇ[10]।ਦਏ ਚੱਕ੍ਰਬੱਕ੍ਰ ਚਮੰਕੇ [ਚਲਾਕੇ[11] ॥੪॥ਬਡੇ ਮੋਲ ਕੇ ਦੂਰ ਤੇ ਆਇ ਢਾਲੇ।ਕਠੋਰੇ ਕੁਦੰਡੰ[12]ਬਡੇ ਓਜਵਾਲੇ।ਭਰੇ ਬਾਨ ਭਾਖਾ ਅਨੇਕੈ ਪ੍ਰਕਾਰੇ । ਧਰੇ ਬਾਣ ਪੈਨੇ ਲਗੇ ਬੀਧ ਪਾਰੇ[13] ॥੫॥ ਇਨੋ ਆਦਿ ਤੇ ਆਯੁਧੰ ਪੰਜ ਦੀਨੇ । ਖੁਸ਼ੀ ਖਾਲਸੇ ਪੈ ਪ੍ਰਭੂ ਭੂਰ ਕੀਨੇ । ਦਈ ਬ੍ਰਿੰਦ ਬਾਰੂਦ ਗੋਰੀ ਘਨੇਰੀ । ਪਹਾਰੀ ਸਿੰਘਾਰਹੁ[14] ਕਹਜੋ ਤਾਂਹਿ ਬੇਰੀ ॥੬॥ ਭਏ ਸਾਵਧਾਨੰ ਤਬੈ ਸਿੰਘ ਬੀਰਾ[15]। ਰਸੰ ਬੀਰ ਰਾਤੇ ਚਲੇ ਬਾਂਧਿ ਧੀਰਾ । ਬੀਧੇ ਟੋਲ ਪੈ ਟੋਲ ਸੂਰਾਨ ਐਸੇ । ਬਹੇ ਬਾਧੁ ਤੇ ਮੇਘ ਹ੍ਵੈ ਪੁੰਜ ਜੈਸੇ[16] ॥੭॥ ਜਿਤੋ ਆਇਬੋ ਬ੍ਰਿੰਦ ਸ਼ੱਤ੍ਰੂਨਿ ਹੋਈ[17] । ਤਹਾਂ ਖਾਲਸਾ ਜਾਇ ਕੀਨੀ ਸੁ ਢੋਈ।ਤੁਫੰਗੇ ਤੜਾਕੇ ਉਠੰਵੈਂ ਘਨੇਰੇ । ਉਡੀਕੈਂ ਪਹਾਰੀ ਜਿ-ਆਵੈਂ ਜਿ-ਨੇਰੇ ॥ ੮ ॥ ਦੋਹਰਾ ॥ ਕਿਲੇ ਦੋਇ ਸਤਿਗੁਰੂ ਕੇ ਗਾਢੇ ਕੋਟ ਉਤੰਗ । ਨਾਮ ਛਤੇਗੜ ਲੋਹਗੜ ਅਪਰ ਅਗਮ ਪੁਰਿ ਅੰਗ[18] ॥ ੯ ॥ ਚੌਪਈ ॥ ਸ਼ੇਰ ਸਿੰਘ ਨਾਹਰ ਸਿੰਘ ਦੋਊ।ਕਾਇਮਕਰੇ ਲੋਹਗੜ ਸੋਊ।ਸਿੰਘ ਪੰਚਸੈ ਸੰਗ ਸੁ ਸੂਰੇ। ਸ਼ੱਤ੍ਰੂਨਿਕੋ ਹਤਿਬੇ ਥਲਿ ਪੂਰੇ॥੧੦॥ਅਗਮਪੁਰੇ ਦਿਸ਼ਿ ਸਗਲ ਮਝੈਲ।ਗਾਢੇ ਕਰੇ ਸ਼ਸਤ੍ਰ ਧਰਿ ਛੈਲ[19] । ਉਦੇ ਸਿੰਘ ਆਦਿਕ ਜੇ ਔਰ। ਰਾਖਹਿੰ ਤਕ-ਰਾਈ ਸਭਿ ਠੌਰ ॥ ੧੧ ॥ ਜਹਾਂ ਜੋਰ ਤੇ ਪਰਹਿ ਲਰਾਈ । ਤਹਾਂ ਜਾਉ ਤੁਰਨ ਕਰਿ ਧਾਈ । ਘਾਲ ਦੇਹੁ ਘਮਸਾਨ ਘਨੇਰਾ।ਦਿਹੁ ਸ਼ੱਤ੍ਰੂਨਿ ਕੇ ਅੰਗ

---

[1]ਜੈਂਬੂਆ, ਇੱਕ ਪ੍ਰਕਾਰ ਦੀ ਕਟਾਰ ਦਾਤ੍ਰ ਦੀ ਸ਼ਕਲ ਦੀ। [2]ਖੋਖਰੀ, ਇੱਕ ਪ੍ਰਕਾਰ ਦਾ ਛੁਰਾ ਜੋ ਜੋਰਧੇ ਰੱਖਦੇ ਹਨ। [3]ਲੰਮੀਆਂ ਬੜੀਆਂ ਤਲਵਾਰਾਂ। [4]ਸੋਲਾ, ਨੇਜ਼ਾ । [5]ਬਰਛਾ । [6]ਚਾਂਦੀ ਲਿਸ਼ਕਦੇ ਵਾਲੇ। [7]ਮੈਲ ਤੋਂ ਬਿਨਾ ਸਾਫ ਹਨ ਤੇ ਸੁਹਣੇ ਅੰਗ (ਜਿਨ੍ਹਾਂ ਸ਼ਸਤ੍ਰਾਂ ਦੇ) ਜੜੇ ਹੋਏ ਹਨ। [8]ਕਲਾ ਵਾਲੇ ਤਮਾਂਚੇ ਵੈਰੀ ਨੂੰ ਮਾਰਨ ਵਾਲੇ। [9]ਬਹੁਤ ਲੰਮੀ ਨਾਲੀ ਵਾਲੀ ਬੰਦੂਕ। [10]ਛੋਟੀ ਤੋਪ। [11]ਇਕ ਪ੍ਰਕਾਰ ਦੀ ਬੰਦੂਕ। [12]'ਚੱਕਰ' ਦਿੱਤੇ ਜੋ ਚਲਾਏ ਜਾਕੇ ਘੁੰਮਦੇ ਹੋਏ ਚਮਕਦੇ ਹਨ। [ਚਕ੍ਰ=ਟੋਚ ਲੋਹੀ, ਘੁੰਮਣਾ] (ਅ) ਚੱਕ੍ਰ ਵੱਕ੍ਰ—ਉਹ ਚੱਕਰ ਜਿਸਦੇ ਆਰੀ ਵਾਙੂ ਦੰਦੇ ਕੱਢੇ ਹੋਏ ਹੋਣ। [13]ਸਖਤ ਧਨੁਖ। [14]ਤਿੱਖੇ ਤੀਰ ਲੱਗਿਆਂ ਵਿੰਨ੍ਹ ਕੇ ਪਾਰ ਹੋਣ ਵਾਲੇ। [15]ਸੂਰਮੇ। [16]ਵਾਧੂ ਵਗਿਆਂ ਤੇ ਜਿਵੇਂ ਬੱਦਲਾਂ ਦਾ ਸਮੂਹ ਇਕੱਠਾ ਹੋ ਜਾਂਦਾ ਹੈ। [17]ਜਿਧਰੋਂ ਸਮੂਹ ਸ਼ੱਤ੍ਰੂ ਨੇ ਆਵਣਾ ਸੀ। [18]ਅੰਗੇ ਭਾਵ ਨਾਮ ਧਰੇ। [19]ਛਬੀਲੇ ਸ਼ਸਤ੍ਰਧਾਰੀ।

ਬਿਖੇਰਾ' ॥ ੧੨ ॥ ਇਸ ਪ੍ਰਕਾਰ ਕਹਿ ਕਰਿ ਤਕਰਾਈ। ਅੱਗ੍ਰ ਜਾਨ ਤੇ ਗੁਰੂ ਹਟਾਈ। ਸੈਨਾ ਸਕਲ ਨਿਕਟ ਹੀ ਰਾਖੀ।'ਲਰਹੁ ਇਸੀ ਥਲ ਰਣ ਅਭਿਲਾਖੀ' ॥ ੧੩ ॥ ਉਤ ਤੇ ਭੀਮਚੰਦ ਹੈਕਾਰੀ। ਦੁੰਦਭਿ ਬ੍ਰਿੰਦ ਬਜੇ ਥਲ ਭਾਰੀ।ਸਭਿਗਿਰਨਾਥਨ ਸਾਥ ਨਿਹਾਰਾ।ਭਯੋ ਪ੍ਰਥਮ ਤੇ ਬਡ ਹੈਕਾਰਾ ॥ ੧੪ ॥–ਇਤਨੋ ਲਸ਼ਕਰ ਜੋ ਸੈਗ ਹੋਇ। ਨਿਤ ਅਨੁਸਾਰ ਰਹੈ ਸਭਿ ਕੋਇ। ਇਕ ਅਨੰਦਪੁਰਿ ਗਿਨਤੀ ਕਹਾਂ। ਲਵਪੁਰਿ ਜੀਤਿ ਲੇਹੁ ਗਜ ਮਹਾਂ ॥੧੫॥ਕਰੋਂ ਸ਼ਾਹੁ ਕੋ ਚਿੰਤੁ ਬਿਸਾਲਾ। ਬਜਤਿ ਲੋਹ ਸੋਂ ਲੋਹ ਕਰਾਲਾ।ਅਬਿ ਲਰਿ ਹੈਂ ਮਿਲਿ ਗਿਰਪਤਿ ਸਾਰੇ। ਕਹਾਂ ਖਾਲਸਾ ਅੱਗ੍ਰ ਹਮਾਰੇ– ॥ ੧੬॥ ਦਲ ਕਲਮਲਤਿ[1] ਆਇ ਤਬਿ ਗਯੋ।ਨੇਰ ਅਨੰਦਪੁਰਿ ਕੋ ਹੁਇ ਗਯੋ। ਖਰਨੋ ਖਾਲਸਾ ਜਹਾਂ ਪ੍ਰਤੀਖਤਿ। ਦੁੰਦਭਿ ਤੁਪਕਨ ਸੁਨਿ ਧੁਨਿ ਈਖਤ[2] ॥੧੭॥ ਕਰੀ ਤੁਫੰਗਨਿ ਕੀ ਤਬਿ ਤਯਾਰੀ। ਤੋੜੇ ਅਗਨਿ ਲਾਇ ਇਕ ਬਾਰੀ। ਪਾਇ ਬਰੂਦ ਮੇਲਿ ਕਰਿ ਗੋਰੀ। ਠੋਕਿ ਠੋਕਿ ਗਜ ਕੀਨਿ ਕਠੋਰੀ॥੧੮॥ ਆਛੇ ਸੁਲਗ ਗਏ[3] ਜਹਿਂ ਤੋੜੇ।ਜੜੇ ਕਲ੍ਹਾ ਪਰ ਗਹਿ ਕਰਿ ਮੋੜੇ। ਸ਼੍ਰੀ ਕਲਗ਼ੀਧਰ ਜਹਾਂ ਸੁਹਾਏ। ਸੁਧ ਹਿਤ ਪਹੁੰਚੇ ਤੁਰਨ ਧਾਏ ॥ ੧੯ ॥ 'ਮਹਾਰਾਜ ! ਸੁਨੀਐ ਤਤਕਾਲਾ। ਦੁੰਦਭਿ ਤੁਪਕਨ ਨਾਦ ਉਠਾਲਾ।ਬਹੁਤੈ ਬਜਹਿਂ[4] ਸ਼ਬਦ ਧੁਨਿ ਪਰੇ।ਰਾਜੇ ਆਇ ਨਿਕਟ ਹੀ ਖਰੇ ॥੨੦॥ ਖੜੇ ਖਾਲਸਾ ਭੀ ਸਵਧਾਨਾ। ਖੁਸ਼ੀ ਕਰਹੁ ਲੇ ਫਤੇ ਮਹਾਨਾ'।ਢਿਗ ਅਜੀਤ ਸਿੰਘ ਬੈਸ ਨਵੀਨ।ਖੜਗ ਸਿਪਰ ਇਖੁਧੀ ਕਰ ਲੀਨਿ[5] ॥੨੧॥ ਪਿਤਾ ਗੁਰੂ ਕੀ ਆਇਸੁ ਚਾਹਤਿ। ਰਿਪੁ ਸਨ ਲਰਿਬੇ ਹੇਤੁ ਉਮਾਹਤਿ। ਉਦੈ ਸਿੰਘ ਤਬਿ ਬਾਕ ਬਖਾਨਾ।'ਮਹਾਰਾਜ!ਸਭਿ ਕਿਛ ਮਠ ਜਾਨਾ॥੨੨॥ ਤਊ ਬੇਨਤੀ ਭਨੋਂ ਅਗਾਰੀ।ਸਾਹਿਬਜ਼ਾਦਾ ਚਾਹਤਿ ਭਾਰੀ। ਛੁਟੇ ਸੈਗ ਜੰਗ ਕੋ ਘਾਲਨ।ਸਭਿ ਸਿੰਘਨਿ ਦੇ ਧੀਰ ਸੰਭਾਲਨਿ ॥੨੩। ਕਹੋਹਿ ਆਪ ਤੇ ਲਾਜ ਬਿਸਾਲਾ। ਕੁਛ ਨਹਿ ਬੋਲ ਸਕਹਿ ਇਸ ਕਾਲਾ। ਹੁਕਮ ਦੇਹੁ ਮੋਕਉ ਇਨ ਸਾਥ[6]। ਗਮਨਹਿਂ ਰਣ ਕੋ ਧਰਿ ਪਦ ਮਾਥ ॥ ੨੪ ॥ ਸਭਿ ਗਿਰ ਨਾਥਨਿ ਕੇ ਦਲ ਆਏ। ਚਹਤਿ ਵਹਿਰ ਹੀ ਜੰਗ ਮਚਾਏ'। ਸੁਨਿ ਕਰਿ ਗੁਰੂ, ਪੁੱਤ੍ਰ ਦਿਸ਼ਿ ਦੇਖਾ। ਲਗੀ ਸ਼ਸਤ੍ਰ ਤਨ ਸ਼ੁਭਤਿ ਵਿਸ਼ੇਖਾ॥੨੫॥

[1]ਰੌਲਾ ਪਾਂਵਦਾ। [2]ਬੜੀ ਅਵਾਜ਼। [3]ਧੁਖ ਪਏ। [4]ਜਦੋਂ ਬਹੁਤ ਵਜਦੇ ਹਨ। [5]ਤਲਵਾਰ ਢਾਲ ਤੇ ਭੱਥਾ ਹੱਥ ਵਿੱਚ ਲਏ। [ਸੰਸ:, ਇਖੁਧਿ=ਭੱਥਾ]। [6]ਭਾਵ ਸਾਹਿਬਜ਼ਾਦੇ ਜੀ ਦੇ ਨਾਲ।

[1]ਮਨੋ ਕਾਮਨਾ ਜੰਗ ਕਰਨ ਕੀ।ਬਿੱਦਯਾ ਸੀਖੀ ਧਨੁਖ ਸਰਨ ਕੀ।ਸੋ ਅਬਿ ਰਿਪੁਨ ਹਤਨ ਕੋ ਸਮੋ[2]।ਭਯੋ ਹੁਕਮ ਗੁਰ, ਕੀਨਸਿ ਨਮੋ*॥੨੬॥ [3]ਇਹੀ ਕਾਜ ਹੈ ਸੁਤ ਛੱਤ੍ਰੀਨ। ਜਿਮ ਭਾਰਥ ਅਭਿਮੰਨੂ ਕੀਨ। ਤਿਸ ਕੋ ਸਮ ਬਧ ਲਾਲਸ ਮਨ ਕੀ[4]। ਦੇਖਨੋ ਚਹਤਿ ਕਰਨ ਬਿਧਿ ਰਨ ਕੀ ॥ ੨੭ ॥ ਇਸ ਤੇ ਆਛੀ ਔਰ ਨ ਬਾਤ। ਛੱਤ੍ਰੀ ਕਰਹਿ ਰਿਪੁਨਿ ਕੋ ਘਾਤ[5]। ਹੁਕਮ ਅਨੰਦਤਿ ਗੁਰ ਫੁਰਮਾਯੋ। [6]ਸੁਨਹੁ ਅਜੀਤ ਸਿੰਘ ਲਲਚਾਯੋ ॥ ੨੮ ॥ ਉਦੇ ਸਿੰਘ ਕੋ ਲੀਜਹਿ ਸੰਗ। ਸਨਮੁਖ ਕਰਹੁ ਰਿਪੁਨਿ ਸਨ ਜੰਗ। ਆਗੇ ਵਧਨ ਨਹੀਂ ਬਹੁ ਦੀਜੈ। ਦੁਰਗਿ ਨਿਕਟ ਅਪਨੇ ਦਿਢ ਥੀਜੈ[7] ॥ ੨੯ ॥ ਸੁਨਤਿ ਪਿਤਾ ਕੋ ਹੁਕਮ ਅਨੰਦਯੋ। ਪਦ ਅਰਬਿੰਦ ਬੰਦਿ ਕਰ ਬੰਦਯੋ।ਸਿੰਘ ਏਕ ਸੌ ਲੇ ਕਰਿ ਸੰਗ।ਕਹਿ ਤਤਛਿਨ ਅਨਵਾਇ ਤੁਰੰਗ ॥ ੩੦ ॥ ਦਾਦੇ ਕੋ ਸਥਾਨ ਚਲਿ ਗਯੋ। ਹਾਥ ਬੰਦਿ ਕਰਿ ਬੰਦਤਿ ਭਯੋ।ਚਾਰ ਪ੍ਰਕਰਮਾ ਦੇ ਕਰਿ ਫਿਰਯੋ।ਬਿਨੈ ਕੀਨਿ ਹਯ ਪਰ ਪੁਨ ਚਰਯੋ॥੩੧॥ਉਦੇ ਸਿੰਘ ਸੋਂ ਬੋਲਤਿ ਬੈਨ। ਚਲਯੋ ਵਹਿਰ ਜਹਿ ਸਿੰਘਨ ਸੈਨ।ਚੰਚਲ ਬਾਜੀ ਚਲਤਿ ਫੰਧਾਵਤਿ। ਖਰ ਖਪਰਾ ਧਨ ਗੁਨ ਬਗਰਾਵਤਿ[8] ॥ ੩੨ ॥ ਬੀਚ ਖਾਲਸੇ ਜਾਇ ਫਿਰਯੋ ਹੈ। ਸਭਿਹਿਨਿ ਮਨ ਉਤਸਾਹ ਕਰਯੋ ਹੈ। ਸਿੰਘ ਦੇਖਿ ਆਨੰਦਤਿ ਅਤੇ[9]।ਵਾਹਿਗੁਰੂ ਜੀ ਕੀ ਕਹਿ ਛਤੇ॥੩੩॥ਮਾਰਬਕਾਰਾ ਕਰਿਤੇ ਚਲੇ।ਆਗੇ ਹੋਇ ਲਰਹਿ ਰਿਪੁ ਮਿਲੇ। ਪਿਤਾ ਬਾਕ ਕੋ ਤਬਹਿ ਸੰਭਾਲਾ। ਕਰਹਿੰ ਹਲਾਵਨਿ ਕਹਿ ਤਤਕਾਲਾ ॥ ੩੪ ॥ [10]ਗੁਰ ਕੋ ਕਹਯੋ ਉਲੰਘਹੁ ਨਾਂਹੀ। ਚਰਨ ਜਮਾਇ ਥਿਰਹੁ ਤਿਸ ਮਾਂਹੀ[11]।ਦੁਰਗ ਆਪਨੇ ਰਾਖਿ ਪਿਛਾਰੇ[12]।ਕਰਹਿ ਜੁੱਧ ਕ੍ਰੱਧਤ ਹੁਇ ਭਾਰੇ[13] ॥੩੫॥ ਇਤ ਧੌਂ ਤਮਾਰ ਭਏ ਹਿਤ ਲਰਿਬੇ। ਭੀਮ ਚੰਦ ਉਤ ਇਮ ਕ੍ਰਿਤ ਕਰਿਬੇ। ਸਿਵਰ ਕਰਨ ਠਹਿਰਾਇ ਪਿਛਾਰੀ। ਲੈ ਅਨੀਕਨੀ ਭਯੋ[14] ਅਗਾਰੀ॥੩੬॥ਦੁੰਦਭਿ ਬਜੇ ਜੁਝਾਊ ਐਸੇ। ਢੋਲਨਿ ਜਨੁ ਘਨ ਗਰਜਹਿ ਜੈਸੇ। [15]ਭੇਰਾ ਕਰਹਿੰ ਮਹਾਂ ਰਣ ਲਰਿਕੈਂ[16]। ਮਾਰੈਂ ਸਿੰਘ ਅਨੰਦਪੁਰਿ ਬਰਿਕੈ॥੩੭॥ਭੋ ਰਾਜਹੁ![17]ਲਿਹੁ ਪੂਰਬ ਜੀਤ। ਚੜ ਖੜੇ ਕਰਿ ਲਿਹੁ ਰਣ ਰੀਤਿ[18]। ਇਮ ਕਹਿ ਸਨਮੁਖ ਹੀ ਚਲਿ ਆਏ। ਫੱਰਰੇ

[1]ਪ੍ਰੇਮਾ ਤੇ ਮਨ ਦੀ ਇੱਛਾ ਉੱਸੇ ਸਮਾਨ ਹੈ। [2]ਢਿੱਲੇ ਵਿੱਚ ਪਾਂਦਾ ਹੈ। [3]ਬਹੁਤ। [4]ਉਸੇ ਥਾਂ ਵਿਚ ਜਿੱਥੇ ਹੁਕਮ ਹੋਇਆ ਸੀ। [5]ਪਿੱਛੇ ਰਖੇ। [6]ਸਾਰੀ ਫੌਜ। [7]ਮਹਾਨ ਜੁੱਧ ਕਰਕੇ ਭੇਰਾ ਕਰਾਂਗੇ। [8]ਖਲੇ ਖੜੋਤੇ ਰਣ ਦੀ ਰੀਤੀ ਕਰ ਲੈ, ਭਾਵ ਜੁੱਧ ਦਾ ਸ਼ਗਨ ਕਰ ਲਓ।

*ਪਾ:—ਦਯੋ ਨ ਹੁਕਮ ਕੀਨਿ ਨਹਿ ਨਮੋ।

ਅਨਿਕ ਨਿਸ਼ਾਨ ਫੁਰਾਏ ॥੩੮॥ ਸ਼ਲਖ ਤੁਫੈਗਨ ਤੜਭੜ ਚਲੀ।ਦੁਹਿ-ਦਿਸ਼ਿ ਚਮੂੰ ਅਧਿਕ ਕਲਮਲੀ। ਮਾਰ ਮਾਰ ਕਹਿ ਬਡੇ ਬਕਾਰਾ। ਹੋਨਿ ਲਗਸੋ ਬਹੁ ਜੰਗ ਅਖਾਰਾ ॥੩੯॥ ਇਤ ਬਾਜਸੋ ਰਣਜੀਤ ਨਗਾਰਾ। ਪਰੀ ਦੁਚੋਥੈਂ ਰਣ ਧੁੰਕਾਰਾ[1]। ਗਿਰਨਾਥਨ ਕੋ ਬਾਧੁ ਕੁਫੇਰੀ। ਭੇ ਅਪਸ਼ਗਨ ਘਨੇ ਤਿਸ ਬੇਰੀ ॥੪੦॥ ਜਰਾਸੰਧ ਜਨੁ ਸੈਨ ਸਕੇਲੀ।ਮਥੁਰਾਪੁਰੀ ਆਨਿ ਕਰਿ ਮੇਲੀ[2]। ਗਜ ਸਮ ਜੋਧਾ ਥਲੀ ਬਿਸਾਲਾ। ਗੋਬਿੰਦਸਿੰਘ ਅਹੈ ਜਿਨ ਕਾਲਾ[3] ॥ ੪੧ ॥ ਦੋਹਰਾ ॥ ਇਕ ਦਿਸ਼ਿ ਚਮੂੰ ਤੁਰੰਗ ਕੀ ਇਕ ਦਿਸ਼ਿ ਪੈਦਲ ਹੋਇ। ਪਰਸੋ ਜੰਗ ਘਮਸਾਨ ਕੋ ਮਿਲੇ ਸੁਭਟ ਦਿਸ਼ਿ ਦੋਇ ॥੪੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਜੰਗ' ਪ੍ਰਸੰਗ ਬਰਨਨੰ ਨਾਮ ਤ੍ਰੈਦਸਮੋ ਅੰਸੂ ॥ ੧੩॥ ੧੪. [ਜੰਗ]।

ਦੋਹਰਾ ॥ ਇਮ ਦੁਹਿਦਿਸ਼ਿ ਤੇ ਓਰੜੇ[4] ਬੀਰ ਬਡੇ ਬਲਵੰਡ। ਪ੍ਰਥਮ ਤੁਫੰਗਨਿ ਭੋੜ ਕਰਿ ਭਯੋ ਘਮੰਡ ਪ੍ਰਚੰਡ[5]॥੧ ॥ਰਸਾਵਲ ਛੰਦੁ॥ ਜਸੰਵਾਲ ਧਾਯੋ। ਪਦਾਤੀ[6]ਲਿਆਯੋ। ਚਲੀ ਯੌਂ ਤੁਫੰਗੈਂ। ਮਹਾਂ ਏਕ ਸੰਗੈਂ ॥੨॥ਉਦੈ ਸਿੰਘ ਦੌਰਾ। ਮਚਸੋ ਭੂਰ ਰੌਰਾ। ਛੁਟੇ ਤੀਰ ਗੋਰੀ। ਭਿਰੇ ਦੌਨ ਓਰੀ ॥੩ ॥ ਮਨੌ ਪੌਨ ਪੂਰੇ। ਭਏ ਮੇਘ ਨੌਰੇ। ਪਰੇ ਬ੍ਰਿੰਦ ਓਰੇ[7]। ਕ੍ਰਿਖੀ ਸੂਰ ਫੋਰੇ[8] ॥ ੪ ॥ ਮਹਾਂ ਤੇਜ ਤੱਤੇ। ਰਸੈ ਬੀਰ ਰੱਤੇ। ਚਲੀ ਸ਼ੁੰਕ ਗੋਰੀ। ਰਿਦਾ ਸੀਸ ਫੋਰੀ॥ ੫॥ ਲਗੇ ਘਾਇ ਘੂਮੇ।ਪਰੇ ਝੂਮਿ ਭੂਮੇ।ਕਿਸੀ ਟਾਂਗ ਟੂਟੀ।ਰਿਦੈ ਧੀਰ ਛੂਟੀ ॥੬॥ ਕਿਸੂ ਘਾਵ ਛਾਤੀ। ਪਰਸੋ ਭੂਮ ਘਾਤੀ[9]। ਕਸੈ ਕੋ ਤੁਫੰਗਾ। ਜਸੰ ਕਾਢਿ ਚੰਗਾ॥੭॥ਠੁਕੈਂ ਡਾਲਿ ਗੋਰੀ। ਡੰਡੈ ਸ਼ੱਤ੍ਰੂ ਓਰੀ[10]।ਉਠਾਵੈਂ ਤੜਾਕੇ। ਬਡੇ ਬੀਰ ਬਾਂਕੇ ॥੮ ॥ ਕਰੈਂ ਸਿੰਘ ਹੇਲਾ। ਪਹਾਰੀ ਨ ਝੇਲਾ। ਪਦਾਂਤੀ[11] ਗਵਾਰੇ। ਪਰੇ ਏਕ ਬਾਰੇ ॥੯ ॥ ਦੋਹਰਾ ॥ ਇਤ ਆਲਮ ਸਿੰਘ ਦਯਾ ਸਿੰਘ ਮਿਲਿ ਬਚਿੱਤ੍ਰ ਸਿੰਘ ਬੀਰ।ਉਦੇ ਸਿੰਘ ਸੋਂ ਤਬਿ ਕਹਸੋ[12]ਰਹੁ ਗੁਰ ਸੁਤ ਕੇ ਤੀਰ ॥੧੦॥ ਪਾਧੜੀ ਛੰਦੁ॥ ਹਮ ਸਭਿ ਪਦਾਂਤ ਕੇ ਸਮੁਖ ਜਾਇ। ਉਤ ਬਧੀ ਜਾਇ[13] ਹਤਿ ਕੈ ਹਟਾਇ।ਇਹ ਦਲ ਤੁਰੰਗ ਕੇ ਟੋਲ ਦੇਖਿ[14]।ਇਨਸੰਗ ਅਰਹੁ ਦਿਢ ਰਖਹੁ ਟੇਕ ॥ ੧੧ ॥ ਨਹਿ ਅੱਗੂ ਜਾਨਿ ਕੀ ਕਰਹੁ

[1]ਰਣ ਦਾ ਸ਼ਬਦ ਹੋਇਆ। [2]ਭਾਵ ਮਥਰਾ ਤੇ ਚਾੜ ਲਿਆਂਦੀ। [3]ਜਿਨ੍ਹਾਂ ਨੂੰ ਮੌਤ ਰੂਪ ਹੈ। [4]ਟੁੱਟਕੇ ਪਏ। [5]ਭਾਰੀ ਜੁੱਧ ਹੋਇਆ। [6]ਪੈਦਲਾਂ ਦੀ ਫੌਜ। [7]ਇਕੋ ਵਾਰੀ। [8]ਗੜੇ। [9]ਭਾਵ ਸੂਰਮਿਆਂ ਰੂਪੀ ਖੇਤੀ ਨੂੰ ਮਾਰਿਆ। [10]ਜ਼ਖਮੀ ਹੋਕੇ। [11]ਪਲੀਤਾ ਦਾਗਦੇ ਹਨ ਵੈਰੀ ਵੱਲ। [12]ਪੈਦਲ। [13]ਵਧੀ ਜਾਂਦੀ ਨੂੰ। [14]ਸ਼ਾਰਾਂ ਦੇ ਟੋਲੇ ਨੂੰ ਵੇਖੋ।

ਘਾਤ[1]ਜਾਨਤਜੋ ਤੁਪਕਤਕਿਸ਼ੱਤ੍ਰੁ ਗਾਤ।ਗੁਰ ਪੁੱਤ੍ਰ ਰਾਖਿ ਥਿਰ ਧੀਰ ਦੇਹੁ। ਨਹਿ ਜਾਹਿ ਅਗਾਰੀ ਵਧਹਿ ਕੇਹੂ॥੧੨॥ਇਨ ਨਈ ਥੈਸ ਰਨ ਚੌਂਪ ਭੂਰ। ਪ੍ਰਭੁ ਪੁਰਖ ਪੁੱਤ੍ਰ ਸੂਰਾ ਗਰੁੜ'। ਇਮ ਭਲੀ ਭਾਂਤਿ ਕਹਿ ਕਰਿ ਟਿਕਾਇ। ਲੈ ਸਿੰਘ ਪੰਚ ਸੈ ਸੰਗ ਧਾਇ॥ ੧੩ ॥ ਇਕ ਬਾਰਿ ਪਰੇ ਊਪਰ ਰਿਸਾਇ। ਗੁਲਕਾਨ ਮੀਂਹ ਬਰਖਾਇ ਧਾਇ। ਗਨ ਤੀਰ ਬੀਰ ਧਰਿ ਧੀਰ ਮਾਰਿ। ਕਜ਼ਕੀ ਕਮਾਨ ਜਿਮ ਉਛਤਿ ਮਾਰ[2] ॥ ੧੪ ॥ ਮਿਲਿ ਗਏ ਬੀਚ ਗਨ, ਸੈਲ ਠੇਲਿ। ਹਤਿ ਖੜਗ ਕਾਟਿ ਰਿਪੁ ਪੇਲਿ ਪੇਲਿ[3]। ਗਿਰ ਗਏ ਸੁਭਟ ਗਨ ਲੋਥ ਪੋਥ। ਹਯ ਪਗਨ ਸੰਗ ਤਨ ਚੋਚ ਚੋਥ[4] ॥ ੧੫ ॥ ਚਲਿਯੰਤਿ ਰੁਕਤ ਪਿਲਯੰਤਿ ਕੱਟ[5]। ਮਿਲਿਯੰਤਿ ਹੱਥਵੱਥਨ ਦਬੱਟ[6]। ਇਮ ਮਰੇ ਸਥਹਿ ਭਾਜੇ ਜਥਾਰ। ਪਿਖਿ ਭੀਮ ਰੂਪ ਸਿੰਘਨ ਉਦਾਰ॥੧੬॥ਠਹਿਰੰਤਿ ਨਹਿਨ ਜਮ ਮਨਹੁ ਆਇ। ਮਾਰਤਿ ਰਿਸਾਇ ਨਹਿ ਕੋ ਉਪਾਇ। ਤਬਿ ਭੀਮਚੰਦ ਲਖਿ ਭੀਮ ਜੁੱਧ। ਭੀ ਪ੍ਰਥਮ ਹਾਰ ਬੋਲਜੋ ਸੁਕ੍ਰੁੱਧ ॥੧੭॥ਦੋਹਰਾ॥ ਜਮਤੁੱਲਾ ਭਾਖ੍ਯੋ ਹੁਤੋ ਗੁਜਰਨਿ ਗਨ ਸਰਦਾਰ। ਤਾਜ਼ੈਜੋ ਰਾਤੀ ਆਂਖ ਕਰਿ[7]ਤ੍ਰੈ ਨਿਤ ਕਰਤਿ ਉਚਾਰ॥੧੮॥ਤੋਟਕਛੰਦ॥ਬਜਰੂੜ ਜਬੈ ਹਤਿ ਗ੍ਰਾਮ ਲਯੋ। ਤਬਿ ਕੋ ਦੁਖ ਪਾਇ ਭਨੰਤਿ ਭਯੋ।—ਗੁਰ ਸੰਗ ਲਰੋਂ ਦਲ ਥੋਰ ਅਹੀ। ਪਲਟਾ ਹਮਰੋ ਨਿਤ ਲੇਨਿ ਚਹੈ[8]॥੧੯॥ਸਮੁਦਾਇ ਸਕੇਲਨ ਫੇਰ ਕਰੋਂ[9]। ਤੁਮ ਸੰਗ ਚਲੋਂ, ਪਿਖਿ ਲੇਹੁ ਲਰੋਂ। ਕੁਛ ਥੋਰ ਸਹਾਇਕ ਆਪ ਬਨੋਂ[10]। ਤਬਿ ਜਾਨ ਲਿਜੈ ਸਭਿ ਸਿੰਘ ਹਨੇ[11]—॥੨੦॥ਅਬਿ ਕਨੋਂ ਨਹਿ ਸੋ ਸਿਮਰਹੁ ਮਨ ਮੈਂ। ਮੁਹਰੈ ਚਲ ਜਾਹੁ,ਥਿਰੋ ਰਨ ਮੈਂ।ਸਭਿ ਛੋਰ ਪਲਾਇਨ ਹੋਇ ਚਲੀ[12]ਠਹਿਰੈ ਤੁਝ ਤੇ ਲਰਿ ਭਾਂਤਿ ਭਲੀ'॥੨੧॥ ਕਹਿਲੂਰ ਪਤੀ ਬਚ ਸ਼ੋਨ ਸੁਨੇ[13]। ਚਪਿ[14] ਗੁਜਰ ਕ੍ਰੋਧਤਿ ਹੋਇ ਘਨੇ। ਸਵਧਾਨ ਬਨਜੋ

---

[1]ਦਾਉ ਨ ਭਜਾਓ। [2]ਜਿਵੇਂ ਸੱਪ ਉਛਦੇ ਹਨ (ਇਉਂ ਤੀਰ ਉਛੇ)। [3]ਧੱਕ ਧੱਕ ਕੇ। [4]ਘੋੜਿਆਂ ਦੇ ਪੈਰਾਂ ਨਾਲ ਤਨ ਚਿੱਥੇ ਜਾਕੇ ਥੋਥੇ ਹੋ ਗਏ (ਜਿੰਦ ਤੋਂ)। [5]ਮਾਸ ਕਟੇ ਵਿਚੋਂ ਲਹੂ ਵਗ ਰਿਹਾ ਹੈ [ਸੰਸਃ, ਪਲ=ਮਾਸ। ਸ਼ੁਧ ਪਾਠ ਪਲਿਯੰਤ ਚਾਹੀਦਾ ਸੀ] (ਅ) ਪਿਲੀਆਂ ਕੱਟੀਆਂ ਵਿਚੋਂ। [6]ਦਬੱਟ ਕੇ (ਮੋਹੇ ਪਏ ਕਿ) ਹੱਥੋ ਹੱਥੀ ਜਾ ਮਿਲੇ, ਭਾਵ ਗੁੱਥਮ ਗੁੱਥਾ ਹੋ ਗਏ। [7]ਲਾਲ ਅੱਖਾਂ ਕਰਕੇ। [8]ਲੈਣਾ ਚਾਹੁੰਦਾ ਹਾਂ। [9]ਸਾਰੀ (ਫੌਜ) ਵਹੀਰ ਨੂੰ ਕੱਠਿਆਂ ਕਰਾਂਗਾ। [10]ਤੂੰਹੀਂ ਬਣ ਜਾਣਾ। [11]ਸਾਰੇ ਸਿੰਘ ਤਦ ਮਾਰੇ ਗਏ ਜਾਣ ਲੈਣੇ। [12]ਸਾਰੀ ਤੇਰੀ ਫੌਜ ਨੱਠ ਚੱਲੀ ਹੈ। [13]-ਦੇ ਬਚਨ ਕੰਨੀਂ ਸੁਣੇ। [14]ਖਿਝਕੇ।

ਧਨੁ ਬਾਨ ਗਹੇ । ਬਿਚ ਪੈਦਲ ਜਾਇ[1] ਸ਼ਿਤਾਬ ਲਹੇ ॥ ੨੨ ॥ ਲਲਕਾਰ ਬਕਾਰ ਬਹੋਰਤਿ ਭਾ[2] । ਸਰ ਜੋਰਤਿ ਐਂਚਤਿ ਛੋਰਤਿ ਭਾ । ਇਮ ਪਾਇ ਸਹਾਇਕ ਛੇਰ ਬਡੀ । ਇਕਬਾਰ ਮੁਰੇ ਤੁਪਕਾਨਿ ਛਡੀ ॥ ੨੩ ॥ ਉਤ ਰਾਜਨ ਕੇਰ ਤੁਰੰਗ ਦਲੰ। ਅਗਵਾਰ ਬਧੇ ਕਰਿ ਦੀਹ ਦਲੰ। ਮੁਖ 'ਮਾਰਹਿ ਮਾਰ' ਪੁਕਾਰਤਿ ਹੈਂ । ਗੁਲਕਾਨਿ ਖਤੰਗ ਪ੍ਰਹਾਰਤਿ ਹੈਂ ॥੨੪॥ ਬਡ ਹੇਲ ਕਰਸੋ ਕੁਛ ਸਿੰਘ ਹਟੇ । ਕਰਵਾਰ ਨਿਕਾਰਤਿ ਕਾਟ ਸਟੇ[3] । ਭਟ ਭੋੜ ਲਟਾ-ਪਟ[4] ਜੂਟ ਗਏ । ਤੁਪਕਾਨਿ ਤੜਾਭੜ ਨਾਦ ਭਏ ॥ ੨੫ ॥ ਗੁਰ ਨੰਦ ਬਿਲੋਕਤਿ ਕੋਪ ਭਯੋ। ਧਨੁ ਐਂਚਤਿ ਤੀਰਨਿ ਛੋਰਿ ਦਯੋ। [5]ਚਲਿਸ਼ੁੰਕ ਪਰੇ ਰਿਪੁ ਬ੍ਰਿੰਦਨਿ ਮੈਂ । ਬਡ ਬੀਰ ਤੁਰੰਗ ਨਿਕੰਦਨ ਮੈਂ[5]॥੨੬॥ਜਹਿਂ ਲਾਗਤਿ ਪਾਰ ਪਰੈ ਤਨ ਤੇ । ਜਲ ਜਾਚਤਿ ਹੈਂ ਨ ਉਭੇ ਰਨ ਤੇ । ਬਹੁ ਅੰਧ ਰੁ ਪ੍ਰੰਧ ਮਚਾਇ ਦਈ । ਨਭ ਧੂਲ ਉਡੀ ਇਕਸਾਰ ਭਈ ॥ ੨੭ ॥ ਪਿਖਿ ਮਾਸ ਗ੍ਰਿਧਾਂ ਮੰਡਰਾਵਤਿ ਹੈਂ । ਗਨ ਕਾਂਕ ਰੁ ਕੰਕ ਭ੍ਰਮਾਵਤਿ ਹੈਂ । ਬਹੁ ਕੂਕਰ ਜੰਬੁਕ[6]ਡੋਲਤਿ ਹੈਂ।ਭਖਿ ਆਮਿਖ ਦੀਰਘ ਬੋਲਤਿ ਹੈਂ ॥੨੮॥ ਸਿਰ ਕੇ ਬਹੁ ਬਾਰ ਖਿਲਾਰਤਿ ਹੈਂ । ਗਨ ਜੋਗਨਿ ਚੀਂਕ ਪੁਕਾਰਤਿ ਹੈਂ । ਹਰਖਾਵਤਿ ਪ੍ਰੇਤ ਸੁ ਨਾਚਤਿ ਹੈਂ। ਮਿਲਿ ਭੂਤਹਿਂ ਸ਼ੋਣਤ ਰਾਚਤਿ ਹੈਂ ॥੨੯॥ ਰਣਖੇਤ ਭਯੰਕਰ ਭੂਰ ਭਯੋ । ਬਹੁ ਦੇਰ ਲਗੀ ਨਹਿ ਲੋਥ ਛਯੋ[7]।ਜਬਿ ਸਿੰਘ ਪਲਾ-ਇਨ ਹੋਇ ਚਲੇ । ਤਬਿ ਸਿੰਘ ਉਦੇ ਅਵਿਲੋਕ ਭਲੇ॥੩੦॥ਜਿਤ ਰਾਜਨਕੇ ਬਡ ਟੋਲ ਖਰੇ । ਤਿਤ ਸੰਮੁਖ ਦੌਕਰਿ ਜੋਰ[8] ਤੁਰੇ।ਅਸਵਾਰ ਹਜ਼ਾਰਹੁ ਸੰਗ ਲਿਏ।ਗੁਰ ਨੰਦਨ ਕੋ ਸਭਿ ਬੀਚਦਿਏ॥੩੧॥ਗੁਲਕਾਨਨਿ ਥਾਨਨਿ ਮਾਰਿ ਕਰੀ । ਇਕਬਾਰ ਬਡੀ ਤਬਿ ਧੂਮ ਪਰੀ । ਜਿਮ ਧਾਨ ਭੁਜੈਂ ਬਿਚ ਭਾਠ ਘਨੇ । ਤਿਮ ਨਾਦ ਉਠੇ ਤੁਪਕਾਨ ਹਨੇ ॥੩੨॥ ਨਰਾਜ ਛੰਦ ॥ ਗੁਰੂ ਗੋਬਿੰਦ ਸਿੰਘ ਜੀ ਉਤੰਗ ਜੋ ਸਥੰਛਲੰ । ਥਿਰੇ ਤਹਾਂ ਬਿਲੋਕਤੇ:—ਜੁਟੇ ਬਿਲੰਦ ਦੈ ਦਲੰ । ਤੁਫੰਗ ਤੇ ਖਤੰਗ ਤੇ ਕ੍ਰਿਪਾਨ ਫੇਰ ਮਾਰਿਹੀਂ। ਮਚਯੋ ਘਮੰਡ ਦੀਰਘੰ ਪੁਕਾਰ ਦੈ ਪੁਕਾਰਹੀਂ[9]॥ ੩੩ ॥ ਚਲੈਂ ਪ੍ਰਹਾਰ ਮਾਰਿਥੇ[10] ਸੁ ਬੇਗ ਸ਼ੁੰਕ

[1]ਪੈਦਲਾਂ ਵਿਚ ਜਾਕੇ । [2]ਮੋੜਨ ਲਗਾ । [3]ਕੱਟ ਸੁਟੇ । [4]ਛੇਤੀ । [5]ਸਮੂਹ ਫੌਜਾਂ ਵਿਚ ਵੱਡੇ ਸੂਰਮੇ ਤੇ ਘੋੜਿਆਂ ਨੂੰ ਨਾਸ਼ ਕਰਨ ਲਈ (ਸਾਹਿਬਜ਼ਾਦੇ ਦੇ ਤੀਰ) ਸ਼ੁੰਕਦੇ ਗਏ । [6]ਗਿਦੜ । [7]ਬਹੁਤੀ ਦੇਰ ਨਹੀਂ ਲਗੀ ਲੋਥਾਂ ਨਾਲ ਢਕਿਆ ਗਿਆ (ਰਣਖੇਤ) । [8]ਜ਼ੋਰ ਦੇਕੇ । [9]ਪੁਕਾਰਾ ਦੇਕੇ ਪੁਕਾਰਦੇ ਹਨ । [10]ਮਾਰ ਸਿੱਟਣ ਵਾਲੇ ਵਾਰ ਹੋ ਰਹੇ ਹਨ ।

ਗੋਰਿਯਾਂ। ਮਨਿੰਦ ਮੇਘ ਬੂੰਦ ਹੀ ਬੰਦੂਕ ਡਾਰ ਛੋਰਿਯਾਂ। ਤੜਾਕ ਤੇ ਸੜਾਕ ਹੈ ਪੜਾਕ ਭੂਮ ਗੋਰਤੇ[1]।ਥਰੂਦ ਫੇਰ ਡਾਲਤੇ,ਸੁ ਦੂਰ ਦੂਰ ਪੂਰਤੇ[2]। ੩੪ ॥ ਪ੍ਰਚੰਡ ਭਾ ਘਮੰਡ[3] ਸੂਰ ਖੰਡ ਖੰਡ ਕਾਟਤੇ। ਕੁਦੰਡ ਬਾਹੁ ਦੰਡ ਤੇ ਸੁ ਜੋਰ ਘੋਰ ਡਾਰਤੇ[4]। ਬਿਹੰਡ[5] ਰੁੰਡ ਮੁੰਡ ਹੈ ਕਿਤੇਕੁ ਤੁੰਡ ਪੁੰਡੁ ਤੇ[6]। ਦਿਖਾਇ ਕੰਡ ਭਾਜਤੇ ਸੁ ਆਯੁਧਾਨ[7] ਛੰਡਤੇ[8] ॥ ੩੫ ॥ ਬਿਸ਼ਾਲ ਹੇਲ ਠੇਲਤੇ ਕਰੰਾਲ ਰੇਲ ਪੇਲਤੇ । ਮਨੋ ਸੁ ਫਾਗ ਖੇਲਤੇ, ਦੁਹੇਲ ਹੇਲ ਝੇਲਤੇ[9] ।ਪਲਾਇ ਏਕ ਗੋਲ ਤੇ ਸ਼ਿਤਾਬ ਪਾਇ ਮੇਲਤੇ । ਮਨੋ ਚਲਾਇ ਜੇਲ ਤੇ ਬਿਹਾਲ ਏਵ ਡੋਲਤੇ[10] ॥ ੩੬ ॥ ਭਏ ਘਨੇ ਪਹਾਰਿਯੇ ਮਚਾਇ ਧੂਮ ਧੂਮ ਕੋ। ਹੁਤੋ ਸੁ ਥੋਰ ਖਾਲਸਾ ਨ ਛੋਰਿ ਜੰਗ ਭੂਮ ਕੋ[11]।ਰਿਸਾਇ ਸ਼੍ਰੀ ਗੁਰਿੰਦ ਸਿੰਘ ਚਾਂਪ ਆਪ ਲੀਨਿਓ । ਨਿਹਾਰਿ ਸ਼ੱਤ੍ਰੂ ਸੈਨ ਕੋ ਖਤੇਗ ਬੀਚ ਦੀਨਿਓਂ॥੩੭॥ਪਰਯੋ ਸ਼ੁਕਾਟ[12] ਗੈਨ ਮੈਂ[13] ਅਨੰਤ ਸੈਨ ਓਰੜੀ। ਮਚੰਤਿ ਜੁੱਧ ਕ੍ਰੱਧ ਕੋ ਪਰੀ ਨ ਮਾਰ ਥੋਰੜੀ[14] । ਸੜਾ ਸੜੀ ਤਤਾਰਚੇ[15] ਤੜਾਭੜੀ ਚਲਾਇਕੈ । ਪ੍ਰਵੇਸ਼ ਤੇ ਅਸ਼ੇਸ਼ ਹੀ ਵਿਸ਼ੇਸ਼ ਓਜ ਲਾਇਕੈ ॥ ੩੮ ॥ਕ੍ਰਿਪਾਨ ਔਂਚਿ ਮਜਾਨ ਤੇ ਰਿਪੂਨਿ ਕੋ ਪਹਾਨਤੇ । ਰਚਾਇ ਸ਼ੋਣ ਸਾਥ ਤੇ ਨਚਾਇ ਧਾਰਿ ਪਾਨ ਤੇ[16]।ਉਤੰਗ ਅੰਗ ਭੰਗ ਤੇ ਕਿਤੇਕ ਸੀਸ ਕਾਟਿਓ।ਲਗੀ ਸੁ ਤੁੰਡ ਕਾਂਹਿ ਕੇ ਸਿਕੰਧ[17] ਚੀਰ ਫਾਰਿਓ॥੩੯ ॥ਰਿਦਾ ਬਿਦੀਰ[18]ਕਾਂਹਿ ਕੋ

[1]ਤੜਾਕ=ਗੋਲੀ ਦੇ ਨਿਕਲਣ ਦੀ ਆਵਾਜ਼। ਸੜਾਕ=ਉਸ ਦੇ ਸ਼ੂੰ ਸ਼ੂੰ ਕਰਦੇ ਜਾਣ ਦੀ ਆਵਾਜ਼। ਪੜਾਕ=ਪਟੱਕ ਧਰਤੀ ਤੇ ਡਿੱਗਣ ਦੀ ਆਵਾਜ਼ (ਜਿਸ ਨੂੰ ਗੋਲੀ ਲੱਗਦੀ ਹੈ)। [2]ਦੂਰ ਦੂਰ ਤਕ ਚਲਾਉਂਦੇ ਹਨ। [3]ਯੁੱਧ ਕਰਨ ਹੋ ਗਿਆ ਹੈ। [4]ਭੌਲਿਆਂ ਦ ਬੜੇ ਬਲ ਨਾਲ ਧਨੁਖ ਚਲਾਉਂਦੇ ਹਨ। [5]ਕੱਟੇ ਜਾਕੇ। [6]ਮੁੱਖ ਪੀਲੇ ਹੋ ਗਏ। [7]ਸ਼ਸਤ੍ਰਾਂ ਨੂੰ ਛਡ ਛਡ ਕੇ ਪਿੱਛਾ ਦੇਕੇ ਭਜਦੇ ਜਾਂਦੇ ਹਨ [ਸੰਸ:, ਆਯੁਧ=ਸ਼ਸਤ੍ਰ।] (ਅ) ਜੰਗ ਨੂੰ ਛੱਡਕੇ ਪਿੱਠ ਦਿਖਾਕੇ ਭੱਜੇ ਜਾਂਦੇ ਹਨ। [ਸੰਸ:, ਆਯੁਧਨ=ਜੰਗ । [9]ਔਖੇ ਹੱਲੇ ਝੱਲਦੇ ਹਨ । [10]ਇਕ ਪਾਸਿਓਂ ਭੱਜਕੇ (ਫਿਰ) ਛੇਤੀ ਨਾਲ ਪੈਰ ਮੇਲ ਲੈਂਦੇ ਹਨ, ਮਾਨੋਂ ਪੈਰੀਂ ਰੱਸੀ ਪਾਕੇ ਇਕ ਕਤਾਰ ਵਿਚ ਟੋਰੇ ਕੈਦੀ ਹਨ ਓਸ ਤਰ੍ਹਾਂ ਇਹ ਬੇਹਾਲ (=ਘਬਰਾਏ ਹੋਏ ਫਿਰ) ਮਿਲ ਜਾਂਦੇ ਹਨ [ਜੇਲ=ਇਕ ਰੱਸੀ ਨਾਲ ਬੱਧੇ ਕੈਦੀਆਂ ਦੀ ਕਤਾਰ, ਯਾ ਮੂਲ ਨਾਲ ਬੱਧੀਆਂ ਟਿੰਡਾਂ ਦੀ ਕਤਾਰ ਜੋ ਬਾਦਿਜ਼ ਤੇ ਪਾਈਦੀ ਹੁੰਦੀ ਹੈ (ਕੋਸ਼ ਸ਼ੈਃ ਸਫਾ ੮੩੨) । [11]ਛਡਦਾ ਨਹੀਂ ਜੰਗ ਭੂਮ ਨੂੰ (ਖਾਲਸਾ)। [12]ਸ਼ੂੰ ਸ਼ੂੰ ਦੀ ਆਵਾਜ਼। [13]ਅਕਾਸ਼ ਵਿਚ। [14]ਭਾਵ ਬਹੁਤੀ ਮਾਰ ਪਈ। [15]ਸੜਾਸੜੀ ਸ਼ਬਦ ਹੋਇਆ ਬਾਣ ਚਲਾਉਣ ਨਾਲ [ਫਾ:, ਤਤਾਰਚਹ=ਇਕ ਪ੍ਰਕਾਰ ਦਾ ਤੀਰ, ਤਾਤਾਰ ਦੇਸ਼ ਦਾ ਤੀਰ]। [16]ਭਾਵ ਲਹੂ ਨਾਲ ਭਿੱਜੀ (ਤਲਵਾਰ ਨੂੰ) ਹੱਥ ਉਤੇ ਚੱਕਰੇ ਨਚਾਉਂਦੇ ਹਨ। [17]ਮੋਢਾ। [18]ਪਾਟ ਦਿਤਾ।

ਕਿ ਜੈਯ ਕਾਟ ਡਾਰਿਓ। ਕਿਤੇਕ ਤੇਗ ਸਾਥ ਹੀ ਸੁ ਹਾਥ ਭੂਮ ਪਾਰਿਓ[1]। ਬਜੈਤਿ ਧੌਂਸ ਦੀਰਘਾ ਸੁਣਾਇ ਸੋ ਨਢੀਰਿਯਾਂ। ਅਨੇਕ ਦੁੰਦਭਾਨਿ ਪੈ ਦੁਚੋਬ ਲਾਗ ਧੀਰਿਯਾਂ॥੪੦॥ਸੁਬੇਗ ਸਿੰਘ ਜੈਬੁਰੀ[2]ਸਬੇਗ ਕ੍ਰੋਧ ਪਾਇਓ[3]। ਕ੍ਰਿਪਾਲ ਸਿੰਘ ਬੀਰ ਅੰਬਰੀਕ ਸਿੰਘ ਧਾਇਓ।ਬਚਿੱਤ੍ਰ ਸਿੰਘ ਸੂਰਮਾ ਅਨੰਦ ਸਿੰਘ ਕੋਪਯੋ। ਗੁਪਾਲ ਸਿੰਘ ਦਯਾਲ ਸਿੰਘ ਜੰਗ ਪਾਇ ਰੋਪਯੋ ॥ ੪੧ ॥ ਹਮੀਰ ਸਿੰਘ ਮਾਨ ਸਿੰਘ ਟੇਕ ਸਿੰਘ ਦੌਰਿਕੈ। ਦਿਵਾਨ ਸਿੰਘ ਸ਼ੋਭ ਸਿੰਘ ਕੌਲ ਸਿੰਘ ਰੌਰਕੈ[4]।ਹਜ਼ਾਰਸਿੰਘ ਚੇਤਸਿੰਘ ਸੰਤਸਿੰਘ ਸੂਰਮਾ।ਸੁਜਾਨਸਿੰਘ ਕਾਹਨ ਸਿੰਘ ਦਾਨ ਸਿੰਘ ਰੂਰਮਾ[5] ॥੪੨॥ਰਸਾਵਲ ਛੰਦ ॥ ਉਦੈ ਸਿੰਘ ਬੀਰੰ। ਫਤੇ ਸਿੰਘ ਧੀਰੰ। ਦਯਾ ਸਿੰਘ ਸੈਗੀ। ਭੁਜੈਗੇ ਨਿਸੈਗੀ[6]॥੪੩॥ਗਿਨੈਂ ਨਾਮ ਕੇਤੇ। ਗੁਰੂ ਪਾਸ ਜੇਤੇ। ਮਝੈਲੰ ਬਿਸਾਲੇ। ਭਏ ਰੋਹ ਵਾਲੇ ॥ ੪੪ ॥ ਖਚਾਖੱਚ ਬਾਹੈਂ[7]। ਜੁਦੇ ਅੰਗ ਲਾਹੈਂ। [8]ਉਤੈ ਢੂਕਿ ਰਾਜੇ। ਭਜੇ ਫੇਰ ਲਾਜੇ[9] ॥ ੪੫ ॥ ਕਰੇ ਆਨਿ ਹੱਲੇ। ਉਥੱਲੇ ਪਥੱਲੇ। ਕਿਤੇ ਘਾਵ ਝੱਲੇ। ਨਹੀਂ ਪਾਵ ਹੱਲੇ ॥ ੪੬ ॥ ਕ੍ਰਿਪਾਨੈਂ ਨਿਕਾਰੇ। ਕਰੂਰੈ ਕਰਾਰੇ[10]। ਕਟਾਰੈ ਪ੍ਰਹਾਰੇ। ਦਏ ਪੇਟ ਫਾਰੇ ॥ ੪੭ ॥ ਦੋਹਰਾ ॥ ਇਸ ਬਿਧਿ ਭਯੋ ਪ੍ਰਚੰਡ ਰਣ ਮਿਲੀ ਬਾਹਿਨੀ ਦੋਇ। ਸ਼ੋਣਤ ਬਿਥਰਯੋ ਧਰਨ ਬਹੁ ਲੋਥ ਪੋਥਨਾ[10]ਹੋਇ॥੪੮॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤਰਥ ਰੁਤੇ 'ਜੈਗ' ਪ੍ਰਸੰਗ ਬਰਨਨੰ ਨਾਮ ਚਤਰ ਦਸ਼ਮੋ ਅੰਸੂ ॥ ੧੪ ॥

੧੫. [ਜਮਤੁੱਲਾ ਭਾਊ ਬੱਧ]।

ਦੋਹਰਾ ॥ ਭੀਮਚੰਦ ਸੈਲਿੰਦ੍ਰ ਤਬਿ ਦੂਰਿ ਬਚਾਇਨ ਜੈਗ[11]।ਖਰੋ ਬਿਲੋਕਤਿ ਜੈਗ ਕੋ ਬਿਚਰੇ ਬੀਰ ਨਿਸੈਗ[12] ॥ ੧ ॥ ਸ੍ਰੈਯਾ ॥ ਲੋਥ ਪੈ ਲੋਥ ਪਰੀ ਹਯ ਪੋਥਤ[13]ਸ਼ੋਣਤ ਤੇ ਗਨ ਚਾਲਿ ਪਨਾਰੇ[14]।ਘਾਵ ਭਕਾਭਕ ਬੋਲਤਿ ਹੈਂ ਭਟ ਏਕ ਕਰਾਹਤਿ ਹਾਇ ਪੁਕਾਰੇ। ਘਾਇਲ ਘੂਮਤਿ ਝੂਮਤਿ ਹੈਂ ਬਹੁ ਮਾਰ ਪਰੀ ਇਕ ਹੈ ਮਤਵਾਰੇ।ਮਾਰੂ ਜੁਝਾਊ ਕੋ ਬਾਜਤਿ ਬਾਜਨ ਏਕ ਲਰੇ ਥਿਰ ਸੂਰ ਜੁਝਾਰੇ ॥ ੨ ॥ ਸੈਗ ਹੰਡੂਰੀਏ ਭੂਪ ਕਟੋਚ ਕੇ ਸਾਥ ਕਹੈ ਕਹਿਲੂਰ ਕੋ ਰਾਜਾ। [15]ਮਾਰ ਪਰੀ ਬਿਸ਼ੁਮਾਰ[15],ਮਹਾਂ ਘਮਸਾਨ ਪਰਯੋ,ਨਹਿੰ ਖਾਲਸਾ

[1]ਕਿੰਨੇ ਹੱਥ ਤਲਵਾਰ ਸਣੇ ਧਰਤੀ ਤੇ ਪਏ ਹਨ। [2]ਨਾਮ ਪਿੰਡ ਦਾ ਤੇ ਨਾਮ ਗੋਤ ਦਾ। [3]ਕ੍ਰੋਧ ਦਾ ਬਹੁਤਾ ਵੇਗ ਪਾਕੇ। [4]ਰੌਲਾ ਪਾਕੇ। [5]ਸੁਹਣਾ। [6]ਭਾਵ ਨਿਡਰ ਸੂਰਮੇਂ। [7]ਵਾਹੁੰਦੇ ਹਨ (ਸ਼ਸਤ੍ਰ)। [8]ਭੱਜੇ ਹੋਏ ਸ਼ਰਮ ਖਾਕੇ (ਫੇਰ) ਰਾਜੇ ਆ ਢੁਕੇ। [9]ਭਿਆਨਕ ਤੇ ਕਰੜੇ (ਸੂਰਮਿਆਂ ਨੇ,। [10]ਲੋਥਾਂ ਦੇ ਢੇਰ। [11]ਆਪਣੇ ਆਪ ਨੂੰ ਜੈਗ ਤੋਂ ਬਚਾ ਕੇ ਤੇ ਦੂਰ ਹੋਕੇ। [12]ਖੜਾ ਦੇਖ ਰਿਹਾ ਹੈ ਕਿ (ਜੈਗ ਵਿਚ) ਬੀਰ ਨਿਸੈਗ ਹੋਕੇ ਵਿਚਰ ਰਹੇ ਹਨ। [13]ਢੇਰ ਲਗੇ। [14]ਪਰਨ ਲੈ। [15]ਬੇਸ਼ੁਮਾਰ, ਬਹੁਤੀ।

ਭਾਜਾ। ਭੀਰ[1] ਪਰੀ ਧਰਿ ਧੀਰ ਰਹੋ ਬਹੁ ਜੰਗ ਲਰੇ ਨ ਸਰਸੋ ਕੁਛ ਕਾਜਾ। ਆਪਨੀ ਸੈਨ ਬਿਲੋਕਤਿ ਕਰੋਂ ਨਹਿ ਪੀਛੇ ਹਟੀ ਤਜਿਕੈ ਕੁਲ ਲਾਜਾ ॥੩॥ ਗੂਜਰ ਰੈਘਰ ਕੋ ਸਰਦਾਰ ਲਖੀ ਬਹੁ ਮਾਰ[2] ਖਰਸੋ ਟਰਿ ਸੋਊ। ਔਰ ਦਯੋ ਤਨ ਨਾਂਹਿ ਕਿਸੂ ਜਿਸ ਤੇ ਨਹਿ ਜੀਤ ਭਈ ਅਬਿ ਜੋਊ। ਫੈਲ ਕੈ ਫੌਜ ਮੈਂ ਆਪ ਲਰੈਂ ਨ੍ਰਿਪ ਤੌ ਸਵਧਾਨ ਬਨੈ ਸਭਿ ਕੋਊ।ਅੱਗੂ ਅਰੈਂ ਤਬਿ ਧੀਰ ਧਰੈਂ ਭਟ ਮਾਰਿ ਕਰੈਂ ਅਰਿਕੈ ਅਰਿ ਖੋਊ[3] ॥ ੪ ॥ ਬੋਲਤਿ ਬਾਕ ਕਟੋਚ ਹੈਂਛੂਰੀਆ [4]ਕੇਸਰੀ ਚੰਦ ਕੋ ਲੇਹੁ ਬੁਲਾਈ। ਦਾਹਿਨ[5] ਸੈਨ ਲੀਏ ਉਮਡੈ ਤਿਤ ਛੋਰ ਬੰਦੂਕਨਿ ਕੋ ਸਮੁਦਾਈ।ਬਾਮ ਦਿਸ਼ਾਜਮਤੁੱਲ ਬਢੈ ਜਮ ਤੁੱਲ ਬਨੈ ਬਹੁ ਸਿੰਘਨ ਘਾਈ[6]। ਬੀਚ ਥਿਰੋ ਹਮ ਫੌਜ ਕੋ ਪੇਲਹਿੰ[7],ਹੇਲ ਕੋ ਘਾਲਹਿ ਦੇਹਿ ਭਜਾਈ ॥ ੫ ॥ ਸਿੰਘ ਪ੍ਰਵੇਸ਼ ਅਨੰਦਪੁਰੇ ਮਹਿ ਬਾਹਰ ਮੋਰਚੇ ਦੇਹੁ ਲਗਾਈ। ਘਾਯਲ ਹੋਹਿ ਉਠਾਇ ਪਠਾਵਹੁ ਆਪ ਸਮੀਪਹੁਕੋ ਬਲ ਲਾਈ। ਕੋ ਲਗਿ ਹੋਹਿ ਮਵਾਸਿ[8] ਇਹਾਂ ਲਰ* ਤੁਰਨ ਹੀ ਗੁਰ ਕੋ ਨਿਕਸਾਈ[9]। ਆਪਸ ਮਹਿ ਕਹਿ ਬਾਕ ਸੁਨੇ ਇਮ ਕੇਸਰੀਚੰਦ ਕੋ ਫੇਰ ਸੁਨਾਈ ॥ ੬ ॥ [10]ਬੀਰ ਲਰੇ ਦਿਸ਼ਿ ਦੋਇਨ ਕੋ ਬਹੁ ਵਾਰ ਪ੍ਰਹਾਰਤਿ ਹਾਰ ਗਏ।ਦੂਰ ਥਿਰੇ ਤੁਪਕਾਨ ਚਲਾਵਤਿ ਪੈਦਲ ਆਡ ਕੋ ਲੈਤਿ ਭਏ[11]। ਫੇਰ ਤੁਫੈਗਨ ਸਿੰਘਨ ਕੇ ਪਿਖਿ[12] ਹਾਥ ਲਏ ਹਥਿਆਰ ਭਏ। ਨੈਰ ਕਰੈਂ ਨ ਡਰੈਂ ਮਨ–ਦੈ ਨ ਹਨੈਂ ਭਟ ਸੈਨ ਲਿਟੈ ਸੁ ਪਏ[13] –॥੭॥ਕਬਿੱਤ॥ਇਤੇ ਸਿੰਘ ਸੂਰਮੇ ਗ਼ਰੂਰ ਮੈਂ ਲਰਤਿ ਭੂਰ ਦੂਰ ਦੂਰ ਕੀਨੇ ਅਰਿ ਧੂਰਿ ਮੈਂ ਮਿਲਾਇਕੈ।ਸ਼ੋਣਤ ਮੈਂ ਚੀਰ ਪੂਰ[14],ਕੇਤਿਕ ਹਜ਼ੂਰ ਗਏ[15]ਮਾਰੇ ਕਰਿ ਚੂਰ ਚੂਰਿ[16] ਭਾਖਤਿ ਸੁਨਾਇਕੈ। ਬੋਲੇ ਪ੍ਰਭੂ ਪੂਰਨ:–[17]ਸ਼ਹੂਰ ਸੈਗ[18] ਜੰਗ ਕਰੋ ਤੁਰਨ ਅਗਾਰੀ ਪਗ ਕੀਜੈ ਨ ਬਧਾਇਕੈ।ਰਾਖੋ ਨਿਜ ਖੇਤ ਆਸਿ ਕੋ ਤੁ[19] ਹੈ ਸਹਾਇ ਤੁਮ[20] ਸੁਨਿ ਸੁਨਿ ਧਾਇ ਗਏ ਲਰੈਂ ਚਿਤ ਚਾਇਕੈ[21] ॥੮॥ ਪ੍ਰਮਾਣਕਾ ਛੰਦ ॥

---

[1]ਭੀੜ। [2]ਬਹੁਤ ਮਾਰ ਦੇਖਕੇ। [3]ਅਛਕੇ ਵੈਰੀਆਂ ਨੂੰ ਮਾਰਨ। [4]ਸੱਜੇ ਪਾਸੇ। [5]ਯਮ ਦੇ ਤੁੱਲ ਬਣਕੇ ਮਾਰੇ ਬਹੁਤੇ ਸਿੰਘਾਂ ਨੂੰ। [6]ਪੈਰਾਂਗੇ। [7]ਆਕੀ। [8]ਓਟ ਲੈਕੇ (ਉਹਲੇ ਖੜੋ ਹਨ)। [9]ਸਿੰਘਾਂ ਦੀਆਂ ਤੁਫੈਗਾਂ ਵੇਖਕੇ। [10]ਨੇੜਾ ਨਹੀਂ ਕਰਦੇ ਮਾਨੋ ਡਰਦੇ ਹਨ ਕਿ ਮਾਰ ਨ ਦੇਣ ਕਿਉਂਕਿ ਅੱਗੇ ਹੀ ਸੂਰਮਿਆਂ ਦੀ ਸੋਨਾ ਲਿਟੀ ਪਈ ਹੈ। (ਅ) ਸੋਨਾ ਦੇ (ਜ਼ਖਮੀ) ਸੂਰਮੇਂ ਲਿਟੇ ਪਏ ਹਨ। [11](ਜਿਨ੍ਹਾਂ ਦੇ) ਬਸਤਰ ਲਹੂ ਨਾਲ ਪੂਰਨ ਹੋਏ ਹੋਏ ਸਨ। [12]ਸਿਆਣਪ ਨਾਲ। [13]ਅਕਾਲ ਪੁਰਖ। [14]ਚਿੱਤ ਦੇ ਚਾਉ ਨਾਲ। *ਪਾ:–ਲਗ।

ਸਮੂਹ ਸਿੰਘ ਮੋਰਚੇ। ਬਿਲੋਕਿ ਜੰਗ ਮੋਂ ਰਚੇ[1]।ਢਿਰੇ ਤਿਨੈ ਮਝਾਰਿਆ।ਤੁਰੰਗ ਕੋ ਸੰਭਾਰਿਆ ॥ ੯ ॥ ਕਮਾਨ ਬਾਨ ਸਾਧਿਕੈ[2]। ਗੁਰੂ ਗੁਰੂ ਅਰਾਧਿਕੈ। ਸਊਰ ਸਿੰਘ[3] ਜੋਤਨੋ।ਇਕੱਤ੍ਰ ਹੋਇ ਤੋਤਨੋ॥੧੦॥ਅਜੀਤ ਸਿੰਘ ਸੰਗ ਹ੍ਵੈ। ਫਿਰੈਤਿ ਦਾਇ ਜੰਗ ਹ੍ਵੈ[4]। ਢਿਰੇ ਲਰੇ ਸਧੀਰਧਾ। ਅਭੀਰ ਪੂਰ ਬੀਰਧਾ[5] ॥ ੧੧ ॥ ਨਿਨੱਦ ਬ੍ਰਿੰਦ ਢੋਲਕੇ[6]। ਸਰੋਲ[7] ਬੀਰ ਬੋਲਕੇ। ਨਿਸ਼ਾਨ[8] ਚੌਬ ਮਾਰਿਤੇ। ਨਿਸ਼ਾਨ ਚੀਰ ਚਾਰਤੇ[9] ॥ ੧੨ ॥ ਚਲਾਇ ਤਾਕ ਗੌਰਿਯਾਂ। ਭਿਰੈਤਿ ਸ਼ੱਤ੍ਰ ਓਰਿਯਾਂ। ਨ ਨੇਰ ਹੋਨਿ ਪਾਵਈਂ। ਤਕੈਂਤਿ ਦੂਰ ਘਾਵਈਂ ॥ ੧੩ ॥ ਗਿੰਰੀਸ਼ ਭੀਮਚੰਦ ਨੇ। ਪੁਚਾਰਿ[10] ਬੀਰ ਬ੍ਰਿੰਦ ਨੇ।ਹਕਾਰਿ ਪ੍ਰਾਸ ਕੇਸਰੀ। ਮਨਿੰਦ ਓਜ ਕੇਸਰੀ[11] ॥ ੧੪ ॥ ਭਨੈਂਤਿ ਹੋਲ ਘਾਲਿਬੋ:–। 'ਬਿਲੋਕ ਤੂੰ ਸੰਭਾਲਬੋ[12]।ਕਮਾਨ ਬਾਨ ਤਾਨਿਯੋ।ਸੰਮੂਹ ਲੇ ਸੰਗਾਨਿਯੋ[13] ॥ ੧੫ ॥ ਪਧਾਨ ਗੂਜਰਾਨ ਕੋ। ਦਿਸ਼ਾ ਦੁਤੀਯ ਜਾਨ ਕੋ[14]। ਸੁਚੇਤ ਸੋਇ ਕੀਜਿਯੇ। ਨਿਸੰਗ ਸੰਗ ਲੀਜੀਯੇ ॥ ੧੬ ॥ ਬਟੋਰਿ ਬੀਰ ਧਾਇਯੋ। ਸੁ ਏਕ ਬਾਰਿ ਜਾਇਯੋ। ਹਜ਼ਾਰਹੂੰਨਿ ਹੋਲ ਕੋ[15]। ਮਿਲਾਇ ਦੇਹੁ ਪੇਲਕੋ[16]॥ ੧੭ ॥ ਪਲਾਇ ਪੁੰਜ ਖਾਲਸਾ। ਪੁਰੋ ਬਿਸਾਲ ਲਾਲਸਾ। ਪੁਰੇ ਅਨੰਦ ਬਾਰਿਯੋ[17]। ਸੁ ਓਜ ਕੋ ਸੁਧਾਰਿਯੋ[17] ॥੧੮॥ ਸੁ ਕੇਸਰੀ ਸੁਨੈਂਤਿ ਭਾ।ਚਲੈਂਤਿ ਚੌਂਪਵੈਂਤ ਭਾ[18]। ਜਹਾਂ ਕਹਾਂ ਪੁਚਾਰਿ ਕੈ[19]। ਸੁ ਹੋਲ ਕੋ ਉਚਾਰਿ ਕੈ॥੧੯॥ ਸਮੂਹ ਅੱਗ੍ਰ ਤੋਰਿ ਕੈ। ਮਹਾਨ ਜੁੱਧ ਲੋਰਿਕੈ।ਤੁਰੰਗ ਕੋ ਤ੍ਰਪਾਇ ਕੈ। ਇਤੈ ਉਤੈ ਭਜਾਇਕੈ॥ ੨੦ ॥ਕੁਣਝੁਣ ਛੰਦ॥ ਜਮਤੁਲਭਾਊ।ਤਿਹ ਕਹਿਰਾਊ[20]* :–।'ਇਤ ਦ੍ਰਿਢ ਹ੍ਵੈ ਕੈ। ਪਰਹੁ ਰਿਸੈ ਕੈ ॥ ੨੧ ॥ ਉਤ ਕਹਿਲੂਰੀ। ਰਿਸ ਉਰ ਪੂਰੀ।ਅਰਿ ਪਰ ਧਾਵੈ। ਸ਼ਸਤ੍ਰਨਿ ਘਾਵੈ॥੨੨॥ਸਭਿ ਗਿਰ ਨਾਥੋ।ਧਨੁ ਸਰ ਹਾਥੇ। ਚਹਿੰ ਚਿਤ ਹੋਲਾ। ਕਰਨਿ ਧਕੇਲਾ ॥੨੩॥ ਬਨਿ ਸਵਧਾਨਾ। ਤਜਹੁ ਨਿਸ਼ਾਨਾ[21]।[22]ਕਰਿ ਤਕਰਾਈ। ਬਹੁ ਬਿਧਿ ਗਾਈ[22] ॥੨੪॥ ਫਿਰ

[1]ਜੰਗ ਵਿਚ ਰਚ ਗਏ। [2]ਜੋੜ ਕੇ। [3]ਅਸਵਾਰ ਸਿੰਘ। [4]ਜੰਗ ਦੇ ਦਾਇ (ਵਿਚ) ਫਿਰਦੇ ਹਨ। [5]ਕਾਇਰਤਾ ਰਹਿਤ ਸਾਰੇ ਸੂਰਮੇ। [6]ਬਹੁਤੇ ਢੋਲਕੇ ਅਵਾਜ਼ਾਂ (ਦੇ ਰਹੇ ਹਨ) [ਸੰਸ:, ਨਿਨਦ= ਆਵਾਜ਼] । [7]ਰੌਲੇ ਸਹਤ । [8]ਧੌਂਸ੍ਰਿਆਂ ਤੇ । [9]ਝੰਡਿਆਂ ਦੇ ਫਰੇਰੇ ਫਹਿਰਾਉਂਦੇ ਹਨ । [10]ਵੰਗਾਰ ਕੇ । [11]ਸ਼ੇਰ ਵਤ ਬਲ ਹੈ ਜਿਸਦਾ)। [12]ਦੇਖ ਤੇ ਤੂੰ ਸੰਭਾਲ । [13]ਸਾਰਿਆਂ ਨੂੰ ਨਾਲ ਲੈਕੇ । [14]ਦੂਜੇ ਪਾਸੇ ਜਾਵਣ ਲਈ । [15]ਹਜ਼ਾਰਾਂ ਨੂੰ ਲੈਕੇ ਹੱਲਾ ਕਰੋ । [16]ਦਬਾਕੇ । [17]ਵਾੜ ਦਿਓ । [18]ਚਾਉ ਵਿਚ ਆਕੇ ਚੱਲ ਪਿਆ । [19]ਵੰਗਾਰਕੇ । [20]ਉਸ (ਜਮਤੁੱਲੇ) ਨੂੰ ਰਾਜੇ ਨੇ ਕਿਹਾ । [21]ਨਿਸ਼ਾਨਾ ਫੁੰਡਦੇ ਰਹੋ । [22]ਬਹੁਤ ਤਰ੍ਹਾਂ ਨਾਲ ਸਮਝਾਕੇ ਤਕੜਾਈ ਕੀਤੀਓਸੁ । *ਪਾ:–ਦਾਊ ।

ਫਿਰ ਫੇਰਾ। ਕਰਿ ਕਰਿ ਫੇਰਾ[1]। ਸਭਿਹਿਨਿ ਪ੍ਰੇਰਾਹਤਿ ਇਕ ਬੇਰਾ॥੨੫॥ ਭਟ ਬਹੁ ਗਾਜੇ। ਪੁਨ ਪੁਨ ਬਾਜੇ। ਧੁਨ ਗਨਿ ਊਚੇ।ਅਧਿਕ ਪਹੂਚੇ॥੨੬॥ ਗਿਰ ਨਰ ਸਾਰੇ।ਪੁਨ ਹੁਇ ਤਯਾਰੇ। ਬਹੁਤ ਪੁਕਾਰੇ।ਬਕ ਬਕ ਮਾਰੇ ॥੨੭॥ ਸੈਖਨਾਰੀ ਛੰਦ*॥ ਉਦੈ ਸਿੰਘ ਜਾਨਾ। ਸੁ ਬੈਨੰ ਬਖਾਨਾ। ਘਨੇ ਸ਼ੱਤ੍ਰੁ ਆਏ। ਸੁ ਰੌਰੰ ਮਚਾਏ॥੨੮॥ ਘਨੋ ਹੋਲ ਪਾਯੋ।ਦਲੰ ਬ੍ਰਿੰਦ ਧਾਯੋ। ਬਨੋ ਸੋਂਵਧਾਨੇ। ਗਹੋ ਸ਼ਸਤ੍ਰ ਪਾਨੇ॥ ੨੯ ॥ ਨ ਪੈਰੰ ਹਿਲਾਓ। ਖਰੇ ਸ਼ੱਤ੍ਰੁ ਘਾਓ। ਬਡੋ ਹੋਇ ਗਾਢੇ। ਕਰਾਚੋਲ ਕਾਢੇ॥੩੦॥ਕਰੋ ਮਾਰ ਐਸੇ। ਨਹੀਂ ਜਾਹਿੰ ਜੈਸੇ[2]। ਉਦੈ ਸਿੰਘ ਧਾਯੋ। ਤੁਰੰਗੀ ਭਜਾਯੋ॥ ੩੧ ॥ ਸਭੈ ਕੋ ਸੁਨਾਯੋ। ਸੁਚੇਤਾ ਕਰਾਯੋ[3]। ਸੰਭਾਰੀ ਤੁਫੰਗੰ। ਭਏ ਭੀਮ ਰੰਗੰ॥ ੩੨ ॥ਪਾਧੜੀ ਛੰਦ॥ ਗੁਰ ਪੁੱਤ੍ਰ ਤਬੈ ਹੁਇਕੈ ਸੁਚੇਤ। ਲੈ ਸਿੰਘ ਸੰਗ ਰਿਪੁ ਹਤਨਿ ਹੇਤੁ। ਵਧਿ ਅੱਗੂ ਧਰਜੋ ਸਰ ਚਾਂਪ ਹਾਥ। ਖਪਰੇ ਨਿਕਾਸਿ ਬਡ ਓਜ ਸਾਥ॥੩੩॥ਤਕਿ ਟੋਲ ਟੋਲ ਪ੍ਰਤਿ ਹਤਨਿ ਕੀਨ। ਬੀਧੇ ਤੁਰੰਗ ਭਟ ਭੰਗ ਦੀਨਿ। ਉਤ ਤੇ ਵਧਾਇ ਆਏ ਕਰਾਲ। ਹੁਇ ਸਮੁਖ ਧਰੇ ਆਯੁਧ ਬਿਸਾਲ॥੩੪ ॥ ਛੁਟੀ ਤੁਫੰਗ ਇਕਬਾਰਿ ਬ੍ਰਿੰਦ। ਗੁਲਕਾਂ ਸੜਾਕ ਜੋਧਾ ਨਿਕੰਦ। ਮਿਲਿ ਗਏ ਪਰਸਪਰ ਘਾਲਿ ਹੇਲ। ਭਟ ਜੁਟੇ ਪਾਇ ਨਹਿੰ ਧਰ ਪਿਛੇਲ[4] ॥੩੫॥ ਪਰ ਗਯੋ ਏਕ ਬਾਰੀ ਘਮੰਡ[5]। ਗਿਰ ਪਰੇ ਬੀਰ ਹੁਇ ਖੰਡ ਖੰਡ। ਨਹਿੰ ਤਜੀ ਥਾਂਉ ਸ਼ਸਤ੍ਰਨ ਪ੍ਰਹਾਰ[6]। ਹੇਲਾ ਸੁ ਝਾਰ[7] ਪੁਨ ਜ਼ੋਰ ਧਾਰਿ ॥੩੬॥ ਚੌਪਈ॥ ਪੰਚਨ ਮਹਿੰ[8] ਸਾਹਿਬ ਸਿੰਘ ਜੋਇ। ਗਹਿ ਤੁਫੰਗ ਕੋ ਪਹੁੰਚਜੋ ਸੋਇ। ਖਰੋ ਜਹਾਂ ਜਮਭੁੱਲਾ ਭ੍ਰਾਊ। ਆਵਤਿ ਹੇਲਾ ਕਰਤਿ ਅਗਾਊ ॥ ੩੭॥ ਫੇਰਿ ਕਵਾਇਦ ਕੋ ਨਿਜ ਘੋਰਾ†। ਤਜੀ ਤੁਫੰਗ ਤਾਂਹਿ ਕੀ ਓਰਾ। ਕੜਕ ਸ਼ੁੰਕਤੀ ਤਾਂ ਪਰ ਗਈ। ਮਨਹੁ ਗਾਜ[9] ਪਹੁੰਚੀ ਸਿਰ ਪਈ ॥ ੩੮ ॥ ਲਗੀ ਭਾਲ ਮਹਿੰ ਗਿਰਿ ਤਤਕਾਲਾ। ਪਰਜੋ ਭੂਮਿ ਪਰ ਅੰਗ ਨ ਹਾਲਾ।ਸੀਸਭੇਦ ਮਿਝ ਨਿਕਸੀ ਐਸੇ। ਮਖਨੀ ਜੁਤਿ ਹਾਂਡੀ ਫੁਟ ਜੈਸੇ ॥ ੩੯ ॥ ਗੂਜਰ ਰੰਘਰ ਛੋਰ ਹਜ਼ਾਰਨਿ। ਜਿਸ ਕੇ ਸੰਗ ਗਹੇ ਹੱਥਯਾਰਨ। ਸਭਿ ਕੇ ਸ਼ੋਕ

---

[1]ਬਾਰ ਬਾਰ ਫਿਰਕੇ ਤੇ ਫੇਰਾ ਕਰ ਕਰਕੇ। [2]ਸਾਵਧਾਨ ਕੀਤਾ। [3]ਪਿੱਛੇ ਪੈਰ ਨਹੀਂ ਧਰਦੇ। [4]ਭ੍ਰਾਂਤ ਘਮਸਾਨ। [5]ਸ਼ਸਤ੍ਰ ਚਲਾਉਂਦਿਆਂ। [6]ਛੱਲਿਆ।(ਅ)ਬਾੜਿਆ। [7]ਪੰਜਾਂ(ਪਿਆਰਿਆਂ) ਵਿੱਚੋਂ। [8]ਬਿਜਲੀ। *।ਪ।ਪ।ਪ ਸੈਖਨਾਰੀ ਦਾ ਰੂਪ ਹੈ। †ਇਸਤੋਂ ਭੀ ਸਪਸ਼ਟ ਹੈ ਕਿ ਗੁਰੂ ਜੀਨੇ ਆਪਣੀ ਸੈਨਾਂ ਨੂੰ ਇਕ ਆਪਣੀ ਰਚੀ ਕਵਾਇਦ ਵਿਚ ਨਿਪੁਨ ਕੀਤਾ ਹੋਇਆ ਸੀ,

ਬਿਲੋਕਤਿ ਹੋਵਾ। ਪਰਜੋ ਨੀਂਦ ਦੀਰਘ ਮਹਿੰ ਸੋਵਾ॥੪੦॥ਹਾਹਾਕਾਰਪੁਕਾਰਤਿ ਸਾਰੇ। 'ਭੁਧੋ ਗ਼ਜ਼ਬ ਜਮਤੁੱਲਾ ਮਾਰੇ'। ਮਿਲੇ ਸੈਂਕਰੇ ਤਿਸ ਥਲ ਆਏ। ਚਾਹਤਿ ਤਿਸ ਕੀ ਲੋਥ ਉਠਾਏ ॥੪੧॥ ਇਤ ਆਲਮਸਿੰਘ ਬੀਰ ਜੁਝਾਰਾ। ਲੈ ਕਰਿ ਸਿੰਘ ਹੋਲ ਕੋ ਡਾਰਾ। ਊਚੇ ਕਹਜੋ ਪੁਕਾਰਿ 'ਸੁਨੀਜੈ'। ਲੋਥ ਦੁਸ਼ਟ ਕੀ ਜਾਨਿ ਨ ਦੀਜੈ'॥੪੨॥ ਮਾਰ ਮਾਰ ਕਰਿ ਹਰਖਤਿ ਅਤੇ। ਵਾਹਿਗੁਰੂ ਜੀ ਕੀ ਕਹਿੰ ਫਤੇ। ਓਰੜ ਪਰੇ ਲੋਥ ਪਰ ਸਾਰੇ। ਸਿੰਘ ਪਦਾਤੀ[1] ਗਹਿ ਹੱਥਮਾਰੇ॥੪੩॥ਉਤ ਤੇ ਉਨਹੁੰਜ਼ੋਰਥਭ ਕੀਨਾ॥ਲੋਥ ਲੇਨਿ ਕੋ ਹਠ ਧਰਿ ਲੀਨਾ। ਦੁਹੰਦਿਸ਼ਿ ਤੇ ਮਿਲਿ ਗਏ ਹਜ਼ਾਰਨ। ਮਾਰਨ ਮਰਨ ਜੰਗ ਰਚਿ ਦਾਰੁਨ ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤਰਥ ਰੁਤੇ 'ਜਮਤੁੱਲਾ ਭਾਊ ਬੱਧ' ਪ੍ਰਸੰਗ ਬਰਨਨੰ ਨਾਮ ਪੰਚਦਸ਼ਮੋ ਅੰਸੂ ॥ ੧੫ ॥

੧੬. [ਜਮਤੁੱਲੇ ਮਾਰਨ ਪਿੱਛੋਂ ਜੰਗ। ਰਾਤ ਨੂੰ ਆਰਾਮ]।

ਦੋਹਰਾ ॥ ਮਾਨ ਸਿੰਘ ਕੋ ਪਾਨ ਮਹਿੰ ਹੁਤੋ ਨਿਸ਼ਾਨ ਮਹਾਂਨ। ਵਧਜੋ ਅੱਗੁ ਤਿਹ ਲੋਥ ਢਿਗ ਪਰਨ ਲਗਜੋ ਘਮਸਾਨ ॥ ੧ ॥ ਚੌਪਈ ॥ ਸਿੰਘ ਬਹਾਦਰ ਢਾਂਧਤਿ ਆਏ। ਕਰਾ ਚੋਲ ਕਰ ਧਰਿ ਚਮਕਾਏ। ਤੋਮਰ ਤੀਰਨਿ ਤੁਰਤ ਪ੍ਰਹਾਰੇ। ਭਾਊ ਸਿੰਘ ਤਹਾਂ ਬਹੁ ਮਾਰੇ[2]॥੨ ॥ ਸਿੰਘਨਿ ਅਨੀ ਘਨੀ ਤਹਿੰ ਘਾਵਤਿ[3]। ਤੁਪਕ ਤਮਾਂਚੇ ਤਕਿ ਤਕਿ ਲਾਵਤਿ। ਪਿਖਿ ਘਮੰਡਚੰਦ ਆਇ ਕਟੋਚਿ।ਐਂਚਿ ਐਂਚਿ ਧਨੁ ਬਾਨਨਿ ਮੋਚਿ॥੩॥ਪੂਰੇ ਬਹੁ ਜੋਧਾ ਤਿਸ ਥਾਨ। ਕਹਜੋ 'ਕਰਹੁ ਬਲ,ਲੇਹੁ ਨਿਸ਼ਾਨ[4]।ਸਹਿਤ ਲੋਥ ਕੋ ਤੁਰਤ ਉਠਾਵਹੁ। ਆਵਹਿੰ ਵਧੇ ਮਾਰਿ ਉਥਲਾਵਹੁ'॥੪॥ਮਾਨ ਸਿੰਘ ਜੋਧਾ ਧਰਿ ਧੀਰਾ ਗਾਡਜੋ ਤਹਾਂ ਨਿਸ਼ਾਨ ਅਭੀਰ[5]। ਰਹਿਤ ਕਹਿਤ ਕੇ ਸਹਿਤ ਮਹਿਤ ਹੈਂ[6]। ਸਰ ਮਾਰਹਿ ਜਿਹ ਨਿਕਟ ਲਹਤਿ ਹੈ ॥ ੫ ॥ ਛੋਰ ਹਜ਼ਾਰਹੁੰ ਓਰੜ ਪਰੀ। 'ਹਾਇ ਹਾਇ' ਕਹਿ ਮਾਰਤਿ ਮਰੀ[7]।ਘਨੇ ਢੋਲ ਗ਼ਾਮਨਿ ਕੋ ਸਾਥ। ਸੋਲੇ ਸਿਪਰ ਸ਼ਕਤਿ[8] ਅਸਿ ਹਾਥ॥੬॥ਬਜੇ ਜ਼ੋਰ ਤੇ ਬਹੁਤ ਜੁਝਾਊ। ਸੁਨਿ ਸੁਨਿ ਢਾਂਦਤਿ ਆਇਂ ਅਗਾਊ। ਗੁਰ ਨਿਸ਼ਾਨ ਪਰ ਘਾਲਹਿੰ ਹੋਲਾ। ਲੇਨਿ ਲੋਥ ਜੁਤਿ ਤਊ ਦੁਹੋਲਾ॥੭॥ ਜੇ ਸਊਰ ਨਿਜ ਹਯਨਿ ਬਚਾਵਹਿੰ।–ਗੁਲਕਾਂ ਲਗਹਿ ਨ–ਇਤ ਉਤ ਧਾਵਹਿੰ। ਸਨਮੁਖ ਹੋਇ ਨ ਆਵਹਿੰ ਸੋਇ।

[1]ਪੈਦਲ। [2]ਸਿੰਘਾਂ ਨੇ ਓਥੇ ਭਾਊ (=ਜਮਤੁੱਲਾ ਭਾਊ ਦੇ ਸਾਥੀ) ਬੜੇ ਮਾਰੇ। [3]ਸਿੰਘਾਂ ਦੀ ਬਹੁਤੀ ਫੌਜ ਉਥੇ ਮਾਰ ਰਹੀ ਸੀ (ਫੌਰੀ ਨੂੰ)। [4]ਖੰਡਾ ਖੋਹ ਲਓ। [5]ਭਾਵ ਬਹਾਦਰੀ ਨਾਲ। [6]ਭਾਵ ਰਹਿਣੀ ਕਹਿਣੀ ਦਾ ਵੱਡਾ (ਸੂਰਮਾ) ਹੈ। [7]ਮਰਦੇ ਮਾਰਦੇ ਹਨ। [8]ਬਰਛੀਆਂ।

ਲਖਿ ਸਰ ਗੋਰੀ ਬਰਖਾ ਹੋਇ ॥ ੮ ॥ ਜੋ ਉਤਸਾਹਤਿ ਆਇ ਧਵਾਵਤਿ[1]। ਤਕਿ ਗੁਲਕਾ ਮਾਰਤਿ ਉਤਲਾਵਤਿ।ਧਾਂਤੇ ਓਰੜ ਆਇ ਪਦਾਤੀ[2]। ਹੇਰਿ ਖ਼ਾਲਸੇ ਪੁੰਜ ਅਰਾਤੀ॥੯॥ਗੁਰ ਨਿਸ਼ਾਨ ਕੇ ਬਨ ਰਖਵਾਰੇ[3]।ਕਸਹਿੰ ਤੁਫੈ-ਗ਼ਨ ਤਕਿ ਤਕਿ ਮਾਰੇਂ। ਪਰੀ ਲੋਥ ਨਹਿੰ ਲੈਬੇ ਦੀਨਿ। ਭਯੋ ਭੋਜ ਭਾਰੀ ਭੁਯ ਭੀਨ ॥ ੧੦ ॥ ਸਿਰਖੰਡੀ ਛੰਦ ॥ ਗਰਜੇ ਪੁੰਜ ਪਹਾੜੀ ਭੜਥੂ ਘੱਤਿਆ। ਕੁੱਝ ਨ ਮੁੜੇ ਪਿਛਾੜੀ[4] ਖੜਗ ਪ੍ਰਹਾਰ ਤੇ। ਢਾਲੇਂ ਓਡਿ ਅਗਾੜੀ ਸੰਮੁਖ ਆਂਵਦੇ[5]। ਲਹੁ ਕ੍ਰਿਪਾਣ ਉਘਾੜੀ[6] ਪਕੜਿ ਨਚਾਂਵਦੇ ॥ ੧੧ ॥ ਇਤ ਤੇ ਛਾਲੀਂ[7] ਉੱਠੇ ਸਿੰਘ ਸੁਹਾਂਵਦੇ।ਗੋਰੀ ਤੀਰਨ ਵੁੱਠੇ[8]ਛਹਿਬਰ ਸੀ ਲਗੀ। ਹਥਾਵੱਥ ਹੁਇ ਕੁੱਠੇ ਅੱਗੇ ਆਂਵਦੇ[9]।ਤੜਫਤਿ ਧਰ ਪਰ ਲੁੱਠੇ ਪੜੇ ਕਰਾਂ-ਹਦੇ[10] ॥ ੧੨ ॥ ਮਿਲਿ ਮਿਲਿ ਹੋਲਾ ਘਾਲਹਿ, ਛਾਲਹਿ ਉੱਛਲੈਂ[11]।ਮੁੱਛੈਂ ਥੈਕ ਬਿਸਾਲੈਂ ਤੱਛੈਂ ਤਤਛਿਨੈ[12]।ਰੱਛੈਂ ਗੱਛ ਉਛਾਲੈਂ ਢਾਲੈਂ ਛੈਲ ਜੇ[13]। ਕੱਛੈਂ ਪੱਛ ਕਰਾਲੈਂ ਆਮਿਖ ਛਕਰਹੇ[14]॥੧੩॥ਤਛਾਮੁੱਛ ਬਨ ਅੰਗੀ ਛੱਡਨੋ ਕ੍ਰੋਧਨਾ[15]।ਬਾਣੇ ਰੰਗ ਸੁਰੰਗੀ ਸ਼ੋਣਤ ਸੋਂ ਭਰੇ।ਉਛਲੈਂ ਛੈਲ ਛਲੰਗੀ ਛਾਲੈਂ ਛੋਕਤੇ[16]। ਕੱਛੈਂ ਕੇਸ਼ ਭੁਜੰਗੀ ਜੰਗੀ ਸ਼ੋਭਦੇ[17]॥੧੪॥ਲਾਇ ਲਾਇ ਥਲ ਹਾਰੇ ਲੋਥ ਨ ਉੱਠੀਆ[18]।ਅਪਰ ਲੋਥਭਟਭਾਰੇ ਮਰਿ ਕਰ ਗਨ ਭਈ[19]। ਮਾਨ ਸਿੰਘ ਅਸਿ ਧਾਰੇ ਰਹਨੋ ਨਿਸ਼ਾਨ ਪੈ। ਗੁਰ ਪ੍ਰਤਾਪ ਤੇ ਮਾਰੇ ਛੋਰੈਂ ਗ਼ਾਮਕੀ[20] ॥ ੧੫ ॥ ਮਿਲਿ ਮਿਲਿ ਹੁਇ ਤਰਵਾਰੀ ਲਰਿ ਲਰਿ ਹਟ ਪਰੇ। ਰਖਨੋ ਖੇਤ ਗੁਰ ਭਾਰੀ ਸਿੰਘਨਿ ਮਾਰਿਕੈ। ਥਿਰਨੋ ਨਿਸ਼ਾਨ ਅਗਾਰੀ

[1]ਜੋ ਉਤਸਾਹ ਨਾਲ ਆਉਂਦਾ ਹੈ ਭਜਾਕੇ (ਘੋੜਾ)। [2]ਪਿਆਦੇ। [3]ਗੁਰਾਂ ਦੇ ਝੰਡੇ ਦੇ ਸਿੰਘ ਰਖਵਾਲੇ ਬਣੇ। [4]ਜ਼ਰਾ ਵੀ ਪਿੱਛੇ ਨਾ ਹਟੇ। [5]ਢਾਲਾਂ ਨੂੰ ਅੱਗੇ ਰੱਖਕੇ ਸਾਹਮਣੇ ਆਂਵਦੇ ਹਨ। [6]ਲਹੁ (ਨਾਲ ਰਤੀ) ਕ੍ਰਿਪਾਨ ਕੱਢਕੇ। [7]ਛਾਲਾਂ ਮਾਰਦੇ। [8]ਬਰਸਦੇ ਸਨ [9]ਹੱਥੋ ਹੱਥੀ ਹੋਕੇ ਅੱਗੇ ਆਂਵਦੇ (ਪਹਾੜੀਆਂ ਨੂੰ) ਮਾਰਿਆ। [10]ਡਿੱਗੇ ਹੋਏ ਹਾਇ ਹਾਇ ਕਰਦੇ ਹਨ। [11]ਮਿਲ ਮਿਲਕੇ ਹਮਲਾ ਕਰਦੇ ਛਾਲਾਂ ਮਾਰਦੇ ਆਉਂਦੇ ਹਨ (ਪਹਾੜੀਏ)। [12](ਪਰ ਅੱਗੋਂ) ਡਾਢੀਆਂ ਬਾਂਕੀਆਂ ਮੁਛਾਂ ਵਾਲੇ(ਸਿੰਘ)ਤਤਛਿਨ ਉਨ੍ਹਾਂ ਨੂੰ ਮਾਰ ਲੈਂਦੇ ਹਨ। [13]ਛੈਲ(ਡਾਢ ਸਿੰਘ)ਆਪਣੀ ਰੱਖਿਆ ਲਈ (ਗੱਛ=) ਅੱਗੋ ਵਧਕੇ ਢਾਲ ਉਛਾਲਕੇ (ਉਸ ਪਰ ਵੈਰੀ ਦਾ ਵਾਰ ਲੈਂਦੇ ਹਨ। [14]ਭਿਆਨਕ ਸ਼ਿਕਾਰੀ ਪੰਛੀ ਮਾਸ ਖਾ ਰਹੇ ਹਨ। [15](ਵੈਰੀਆਂ ਦੇ) ਅੰਗਾਂ ਨੂੰ ਐਉਂ ਤੱਛਦੇ ਮੁੱਛਦੇ ਹਨ ਜਿਵੇਂ ਬਨ (ਨੂੰ ਤੱਛੀ ਮੁੱਛੀ ਦਾ ਹੈ), (ਪਰ ਤਿਸ ਪਰ ਭੀ) ਕ੍ਰੋਧ ਨਹੀਂ ਛੱਡਦੇ। [16]ਉੱਛਲਦੇ ਹਨ ਸੁਹਣੇ ਛਲਾਂਗਾਂ ਮਾਰਨ ਵਾਲੇ (ਸੂਰਮੇਂ) ਤੇ ਛਾਲਾਂ ਮਾਰਦੇ ਹਨ ਜੁੱਸੇ ਭਰੇ। [17]ਕੱਛਾਂ ਕੇਸਾਂ ਸਹਿਤ ਸੂਰਮੇਂ ਜੰਗੀ ਸ਼ੋਭਦੇ ਹਨ। [18](ਜਮਤੁੱਲਾ ਡਾਢੀ) ਦੀ ਲੋਥ ਨਾ ਉਠਾ ਸਕੇ (ਪਹਾੜੀਏ)। [19]ਬਹੁਤੀਆਂ ਲੋਥਾਂ ਹੋ ਗਈਆਂ। [20]ਪਿੰਡਾਂ ਦੀਆਂ ਛੋਰਾਂ ਨੂੰ।

ਨਾਹਿੰਨ ਹਾਲਿਓ। ਹਾਰੀ ਚਮੂੰ ਪਹਾਰੀ ਪੀਛੇ ਹਟਿ ਭਈ ॥੧੬॥ ਦੋਹਰਾ ॥ ਭਈ ਸੈਞ ਤਬਿ ਭੀਖਨਾ ਅਸਤਨੋ ਸੂਰਜ ਜਾਇ। ਕਹਾਂ ਲਗੇ ਬਰਨਨ ਕਰੋਂ ਭਯੋ ਜੁੱਧ ਜਿਸ ਭਾਇ ॥ ੧੭ ॥ ਚੌਪਈ ॥ ਦੁਹੰਦਿਸ਼ਿ ਕੇ ਜੋਧਾ ਮਿਟ ਗਏ[1]। ਤੀਨ ਜਾਮ ਲਰਿਕੈ ਤ੍ਰਿਪਤਏ। ਸ਼ੁਮਤਿ ਸੁਭਟ ਸਭਿ ਹਯ ਜੁਤਿ ਹੋਇ। ਮਰੇ ਹਜ਼ਾਰਹੁ ਗਿਨੈ ਨ ਕੋਇ ॥ ੧੮ ॥ ਸਨੈ ਸਨੈ ਨਿਜ ਨਿਜ ਦਿਸ਼ ਮੁਰੇ। ਘਾਯਲ ਸੰਭਾਲਤਿ ਸ਼ਕਿ ਤੁਰੇ। ਰਚੇ ਮੋਰਚੇ ਸਿੰਘਨਿ ਜਹਾਂ। ਨਿਜ ਨਿਜ ਮਿਸਲ ਥਿਰੇ ਜਹਿੰ ਕਹਾਂ ॥੧੯॥ ਕੋ ਕੋ ਤੁਪਕ ਛੁਟਹਿ ਤਿਸ ਕਾਲਾ। ਅਪਨੀ ਅਪਨੀ ਕਰਤਿ ਸੰਭਾਲਾ। ਜਿਨ ਸਿੰਘਨਿ ਰਣ ਤਜਾਗੇ ਪ੍ਰਾਨਾ। ਸੁਰ ਪੁਰਿ ਗਏ ਅਰੂਢਿ ਵਿਮਾਨਾ॥੨੦॥ਘਾਇਲ ਕਿਤਿਕ ਉਠਾਵਤਿ ਲਜਾਏ। ਕੇਤਿਕ ਚਲਿ ਆਪਨ ਹੀ ਆਏ।ਦਰਸ਼ਨ ਪ੍ਰਭੂ ਪੁਰਖ ਕੋ ਕੀਨਸਿ। ਸਕਲ ਖਾਲਸਾ ਆਨੰਦ ਭੀਨਸਿ ॥ ੨੧ ॥ ਸਰਬ ਪ੍ਰਸੰਗ ਜੰਗ ਕੋ ਕਹਯੋ। [2]ਜਮਤੁੱਲਾ ਖੇਤਹਿ ਮਹਿੰ ਰਹਯੋ। ਲੋਥ ਹੇਤੁ ਉਰੜ ਗਨ ਪਰੇ। ਲਏ ਨਿਸ਼ਾਨ ਮਾਨਸਿੰਘ ਖਰੇ॥੨੨॥ਰਾਵਰ ਕੋ ਪ੍ਰਤਾਪ ਕਰਿ ਸਾਰੇ। ਨੇਰੇ ਢੁਕੇ ਨ,ਜਬਿ ਬਹੁ ਮਾਰੇ। ਗਏ ਹਾਰ ਹਟ ਗਏ ਪਿਛਾਰੀ। ਸ਼ਤਿਗੁਰ ਰਾਖੀ ਲਾਜ ਹਮਾਰੀ[3] ॥ ੨੩ ॥ ਬਿਕਸ ਕਹਯੋ ਪ੍ਰਭੂ [4]ਕੀਨਸਿ ਭਲਾ। ਸੰਗਤਿ ਕੋ ਜਮਤੁਲ ਜਮ ਤੁਲਾ[2]। ਦੇਤਿ ਬਿਖਾਦ ਮਾਰ ਸੋ ਲੀਨਸਿ[3]। ਚਹੁੰਦਿਸ਼ਿ ਕੇ ਸਿਖ ਸੁਖੀਆ ਕੀਨਸਿ[7] ॥ ੨੪ ॥ ਕਰਯੋ ਖਾਲਸੇ ਕੋ ਸਨਮਾਨਾ[6]। ਕਰਿ ਕਰਿ ਖੁਸ਼ੀ ਅਨੰਦ ਨਿਧਾਨਾ। ਕੇਤਿਕ ਘਾਯਲ ਆਇ ਹਜ਼ੂਰ। ਕੇਤਿਕ ਨਿਜ ਡੇਰਨਿ ਮਹਿੰ ਸੂਰ ॥ ੨੫ ॥ ਸਾਲ ਪੱਤੂ ਸਭਿ ਕੋ ਦਿਲਵਾਯੋ। ਘਾਵ ਬਿਖਾਦ ਤੁਰਤ ਬਿਨਸਾਯੋ। ਭੋਰ ਹੋਤਿ ਲੈ ਬਨਹਿੰ ਸੁਚੇਤ। ਹੱਥਨਾਰਨ ਗਹਿ ਆਹਵ ਹੇਤੁ[5]॥੨੬॥ ਬ੍ਰਿੰਦ ਮਸਾਲ ਜ੍ਵਲਤਿਗੁਰ ਆਗੇ। ਗੁਰ ਸਿਖ ਗੁਰ ਦਰਸ਼ਨ ਅਨੁਰਾਗੇ। ਬਰਤੀ ਦੇਗ਼ ਤਿਹਾਵਲ ਹੋਏ। ਮਨ ਭਾਵਤਿ ਅਚਿ ਕਰਿ ਸਭਿ ਕੋਏ ॥ ੨੭ ॥ ਅਭਿਨੰਦਤਿ ਗੁਰ ਨੰਦਨ ਖਾਯੋ।ਰਣ ਤੇ ਸ਼ਸਤ੍ਰਨਿ ਸਹਿਤ ਸੁਹਾਯੋ।ਉਦੈ ਸਿੰਘ ਤਬਿ ਤਿਸਹਿ ਪ੍ਰਸ਼ੰਸੈ। [4]ਰਣ ਮਹਿੰ ਗਾਢੇ ਸ਼ੱਤ੍ਰੂਨਿ ਧ੍ਵੰਸੈ[6] ॥ ੨੮ ॥ ਸਿੰਘ ਸਥਿਰੇ ਮੋਰਚੇ

---

[1]ਹਟ ਗਏ।[2]ਜਮਤੁੱਲਾ ਜਮ ਦੇ ਤੁੱਲ ਸੀ। [3]ਦੁਖ ਦਿੰਦਾ ਰਹਿੰਦਾ ਸੀ ਉਹ ਮਾਰ ਲਿਆਹੈ।[6](ਗੁਰੂ ਜੀ ਨੇ) ਸਨਮਾਨ ਕੀਤਾ ਖਾਲਸੇ ਦਾ। [5]ਜੰਗ ਦੇ ਵਾਸਤੇ [ਸੰਸਃ, ਆਹਵ=ਯੁੱਧ]। [6]ਨਾਸ਼ ਕੀਤੇ।

ਮਹੀਆ।ਤਿਨ ਹਿਤ ਗਈ ਦੇਗ਼ ਜਹਿੰ ਕਹੀਆ[1]।"ਨਿਜ ਥਲ ਠਾਢੇ ਗਾਢ ਰਹੀਅਹਿ। ਸੱਤਿਨਾਮ ਜਪੁ ਰਿਪੁਦਿਸ਼ਿ ਲਹੀਅਹਿ"॥੨੯॥ਇਮ ਸਤਿਗੁਰ ਸਭਿ ਸਿੰਘ ਸੰਭਾਰੇ। ਮਰੇ ਜਿਤਿਕ ਆਛੇ ਸਸਕਾਰੇ। ਪਰਮਗਤੀ ਕਹੁ ਪ੍ਰਾਪਤਿ ਕਰੇ। ਗੁਰ ਹਿਤ ਸਮੁਖ ਜੰਗ ਪੁਨ ਮਰੇ ॥ ੩੦ ॥ ਇਸ ਤੇ ਪਨੇ ਲਾਭ ਕਨਾ ਅਹੈ।ਜੋ ਪਰਲੋਕ ਸੁਧਾਰਨ ਚਹੈ। ਦਰਸ਼ਨ ਕਰਿ ਕਰਿ ਭੋਜਨ ਖਾਏ। ਬਹੁਰ ਮੋਰਚੇ ਸਿੰਘ ਸਿਧਾਏ ॥ ੩੧ ॥ ਕਸੇ ਤੁਫੈਗਨਿ ਆਧੇ ਖਰੇ। ਆਧੇ ਨਿਸ ਅਰਾਮ ਕੋ ਕਰੇ। ਭਯੋ ਖੇਤ ਬਿਕਰਾਲ ਬਿਸਾਲਾ। ਕੂਕਤਿ ਮਿਲੇ ਬ੍ਰਿੰਦ ਸ਼੍ਰਿੰਗਾਲਾ ॥ ੩੨ ॥ ਬਹੁਤੇ ਸ੍ਵਾਨ ਪੁਕਾਰਤਿ ਫਿਰੈਂ। ਸੂਰਨਿ ਆਮਿਖ[2] ਭੱਖਨ ਕਰੈਂ।ਭੂਤਨਿ ਪ੍ਰੇਤਨਿ ਪਾਇ ਧਮਾਰ[3]।ਗਾਵਤਿ ਨਾਚਤਿ ਮੁਦਤਿ ਉਦਾਰ ॥੩੩॥ ਸਿਰ ਕੇ ਬਾਰਿ ਖਿੰਡਾਇ ਕਰਾਲੇ। ਮਿਲੀ ਜੋਗਨੀ ਸ਼ਬਦ ਉਠਾਲੇ। ਸੰਧਯਾ ਸਮੈ ਲਏ ਗਨ ਸਾਰੇ[4]। ਬਿਚਰਤਿ ਭੱਦ੍ਰ ਰੁੱਦ੍ਰ ਹੁਇ ਭਾਰੇ[5] ॥੩੪॥ ਧੁਕ ਧੁਕ ਉਠੇ ਮਸਾਨ ਮਹਾਨੇ।ਬੋਲਤਿ ਹੜ[6] ਸੁਨੀ-ਅਤਿ ਭੈ ਮਾਨੇ। ਸ਼ੋਣਤ ਕੋ ਕਰਦਮ ਰਜ ਰਾਚਾ[7]। ਕਿਤ ਕਿਤ ਘਾਇਨ ਹਾਇ ਉਬਾਚਾ॥੩੫॥ਮਰੇ ਤੁਰੰਗਮ ਧਰਨੀ ਪਰੇ। ਪਲ ਭੁੱਖੀ ਪਲ ਭੁੱਖਨਿ ਕਰੇ[8]। ਜੁਦੇ ਮੁੰਡ ਕਹੂੰ ਰੁੰਡ ਕਰਾਲੇ। ਖੜਗ ਸਮੇਤ ਹਾਥ ਕਟਿ ਡਾਲੇ ॥ ੩੬ ॥ ਕਹੂੰ ਚਰਨ ਕਹੂੰ ਜੰਘ ਕਟੇ ਹੈਂ। ਕਿਤ ਕਟਾਰ ਸਨ ਪੇਟ ਫਟੇ ਹੈਂ[9]। ਘੋਰ ਦਰਸ਼ਨਾ[10] ਧਰਨੀ ਹੋਇ। ਦੇਖੀ ਜਾਇ ਨ ਕਾਇਰ ਜੋਇ ॥ ੩੭॥ਸਿੰਘ ਮੋਰਚੇ ਥਿਰੇ ਸੁ ਜਿਤੇ। ਵਾਹਿਗੁਰੂ ਜੀ ਕੀ ਕਹਿੰ ਫਤੇ। ਗਰਜਿ ਗਰਜਿ ਕਰਿ ਦੂਰ ਸੁਨਾਵੈਂ। ਬਿਜੈ ਆਪਨੀ ਸਭਿਨਿ ਸੁਨਾਵੈਂ ॥ ੩੮ ॥ ਇਸ ਬਿਧਿ ਬਿਤੀ ਖਾਲਸੇ ਮਾਂਹੀ। ਮਰੇ ਸੁ ਮਰੇ ਸ਼ੋਕ ਕਛੁ ਨਾਂਹੀ। ਹੋਤਿ ਭੋਰ ਧਾਰੇ ਉਤਸਾਹਾ। ਹਤਹਿੰ ਰਿਪੁਨਿ ਕੋ ਸੰਘਰ ਮਾਂਹਾ ॥ ੩੯ ॥ ਅਬਿ ਪਹਾਰੀਅਨਿ ਕੀ ਬਡ ਸੈਨਾ। ਕਹੌਂ ਕਥਾ ਬੀਤੀ ਜਿਮ ਰੈਨਾ। ਗਿਰਪਤਿ ਅਰੁ ਗਿਰ ਨਰ ਸਮੁਦਾਯਾ। ਕਿਤਿਕ ਪ੍ਰਜਾ ਅਰੁ ਸੁਭਟ ਲਰਾਯਾ[11]॥੪੦॥

---

[1]ਜਿੱਥੇ ਕਿੱਥੇ ਸਨ। [2]ਸੂਰਮਿਆਂ ਦਾ ਮਾਸ। [3]ਨਾਚ, ਲੁੱਡੀ। [4]ਸਾਰੇ ਗਣ। [5]ਸ਼ਿਵਜੀ ਭਾਂਤਿ ਭਿਆਨਕ ਹੋਕੇ ਫਿਰਦੇ ਹਨ। [ਭੱਦ੍ਰ=ਸ਼ਿਵ। ਰੁੱਦ੍ਰ=ਭਿਆਨਕ]। [6]ਹੱਸਣ ਦੀ ਆਵਾਜ਼। [7]ਮਿੱਟੀ ਵਿਚ ਲਹੂ ਰਚਕੇ ਚਿੱਕੜ ਹੋ ਰਿਹਾ ਹੈ। [8]ਮਾਸ ਅਹਾਰੀ ਮਾਸ ਖਾਂਦੇ ਹਨ। [9]ਕਿਤੇ ਕਟਾਰਾਂ ਨਾਲ ਪੇਟ ਪਾੜੇ ਪਏ ਹਨ। [10]ਭਿਆਨਕ ਦਿੱਸਣ ਵਾਲੀ। [11]ਕਿੰਨੀ ਕੁ ਪਰਜਾ ਤੇ ਕਿੰਨੇ ਕੁ ਸੂਰਮੇ ਲੜਾਏ।

ਦੋਹਰਾ ॥ ਲਾਜ ਸ਼ੋਕ ਸਭਿ ਮਹਿੰ ਭਯੋ ਚਿੰਤਾ ਰਿਦੈ ਉਪਾਇ। ਸੁਨਹੁ ਬਾਰਤਾ ਤਿਨਹੁੰ ਕੀ ਗਨ ਸ਼੍ਰੋਤਾ ਚਿਤ ਲਾਇ॥੪੧॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਜੈਗ' ਪ੍ਰਸੰਗ ਬਰਨਨੰ ਨਾਮ ਸੋਡ਼ਸਮੋ ਅੰਸੁ ॥ ੧੬ ॥

੧੭. [ਪਹਾੜੀਆਂ ਦੀਆਂ ਰਾਤੀਂ ਸਲਾਹਾਂ]।

ਦੋਹਰਾ ॥ ਭੀਮਚੰਦ ਬਿਨ ਅਨੰਦ ਕੇ ਦੇਖਿ ਰਹਜੋ ਬਿਸਮਾਇ।–ਬੀਰ ਹਜ਼ਾਰਹੁੰ ਪਚ ਰਹੇ ਲੋਥ ਨਹੀਂ ਕਿਮ ਲਜਾਇ ॥ ੧ ॥ ਚੌਪਈ ॥ ਅਲਪ ਖਾਲਸਾ ਅਰਜੋ ਲਹਜੋ ਹੈਂ[1]। ਬਹੁਤ ਹਮਾਰੀ ਦਿਸ਼ਾ ਰਹਜੋ ਹੈਂ[2]। ਪਚਿ ਪਚਿ ਰਹੇ ਹੇਲ ਕੋ ਡ੍ਹਾਲਤਿ। ਅਨਿਕ ਪ੍ਰਕਾਰਨ ਕੋ ਬਲ ਘਾਲਤਿ ॥੨॥ ਨਹੀਂ ਕਿਸਹੁੰ ਨੇ ਸਿੰਘ ਹਲਾਏ। ਗਾਡ਼ ਨਿਸ਼ਾਨ ਥਿਰੇ ਜਿਸ ਥਾਏਂ। ਕਿਮ ਇਹ[3] ਲਰਤੇ ਤਹਾਂ ਨਰਨ ਮੈਂ[4]–। ਇਮ ਸੋਚਤਿ ਗਿਰਪਤਿ ਬਹੁ ਮਨ ਮੈਂ॥ ੩॥ ਹਟੀ ਚਮੂੰ ਲਰਿਬੇ ਪਿਛਵਾਈ। ਆਇ ਸਿਵਰ ਘਾਲਜੋ[5] ਗਿਰਰਾਈ। ਮਰੇ ਪਰੇ ਸੋ ਖੇਤ ਰਹੇ ਹੈਂ। ਜੋ ਘਾਇਲ ਸੰਭਾਲ ਲਏ ਹੈਂ ॥ ੪ ॥ ਥਕਤਿ ਸੂਰਮੇ ਸਕਲ ਤੁਰੰਗਨਿ।ਮੁਰਝਾਨੇ ਮੁਖ ਸਿਥਲੇ ਅੰਗਨਿ। ਬਿਨ ਉਤਸਾਹ ਸ਼ੋਕ ਮੈਂ ਕੇਤੇ। ਸਨਬੰਧੀ ਹਤਿ ਘਾਲਜੋ ਜੇਤੇ[6] ॥ ੫ ॥ ਮੰਤ੍ਰੀ ਅਪਰ ਜਿਤਿਕ ਥੇ ਸਯਾਨੇ। ਹੋਤਿ ਸਮੀਪ ਸਕਲ ਸਨਮਾਨੇ। ਨਿਜ ਵਜ਼ੀਰ ਕੋ ਨਿਕਟ ਬਿਠਾਰਾ।ਜੁਲਤਿ ਮਸਾਲ ਖਰੇ ਗਨ ਝਾਰਾਂ[7]॥੬॥ ਆਇ ਕੇਸਰੀ-ਚੰਦ ਹੰਡੂਰੀ। ਭੂਪ ਕਟੋਚ ਆਦਿ ਬਿਧਿ ਰੂਰੀ। ਸਭਿ ਨਰਿੰਦ੍ ਬੈਠੇ ਜਬਿ ਆਇ। ਤਿਨ ਕੋ ਜੋ ਬਜ਼ੀਰ ਸਮੁਦਾਇ ॥ ੭ ॥ ਭੀਮਚੰਦ ਤਬਿ ਬਾਕ ਬਖਾਨੇ। 'ਸੁਨਹੁ ਸ਼ੂਨ ਦੇ ਤੁਮ ਸਭਿ ਸਯਾਨੇ। ਆਜ ਪਰੀ ਜਿਸ ਭਾਂਤਿ ਲਰਾਈ।ਕਿਤਿਕ ਦਿਵਸ ਮਹਿੰ ਦਲ ਖਪ ਜਾਈ[8]॥੮॥ਜੋਧਾ ਮਰੇ ਹਜ਼ਾਰਹੁੰ ਲਰਿ ਲਰਿ। ਲੋਥ ਹੇਤੁ ਬਹੁ ਹੇਲਾ ਕਰਿ ਕਰਿ। ਅਰਜੋ-ਖਾਲਸਾ ਧੀਰਜ ਧਰਿ ਧਰਿ। ਛੋਰਤਿ ਜ੍ਵਾਲਾਬਮਣੀ ਭਰਿ ਭਰਿ' ॥ ੯ ॥ ਸੁਨਤਿ ਕਟੋਚ ਹੰਡੂਰੀ ਬੋਲਾ।'ਪ੍ਰਥਮ ਜੈਗ ਲਰ ਸਭਿ ਨੇ ਤੋਲਾ[9]।ਅਬਿ ਜਿਮ ਬਾਂਛਾ ਤਿਮ ਹੀ ਕਰੀਅਹਿ। ਬਾਧ ਘਾਟ ਸਭਿ ਘਾਤ ਬਿਚਰੀਅਹਿ' ॥ ੧੦ ॥ ਮੰਡਸ-

---

[1]ਅੜਿਆ ਵੇਖਿਆ ਹੈ। [2]ਸਾਡੇ ਵਲ ਬਹੁਤਾ (ਦਲ) ਹੈਗਾ ਸੀ। [3]ਭਾਵ ਪਹਾੜੀ। [4]ਭਾਵ ਸਿੰਘਾਂ ਵਿਚ। [5]ਪਿੱਛੇ ਆਕੇ ਡੇਰਾ ਪਾਇਆ। [6]ਜਿਨ੍ਹਾਂ ਦੇ ਸਨਬੰਧੀ ਮਾਰੇ ਗਏ ਸਨ। [7]ਬਾਰ ਮਤਾਬੀ। [8]ਕਿੰਨਿਆਂ ਕੁ ਦਿਨਾਂ ਵਿਚ (ਸਾਡਾ) ਦਲ ਖਪ ਹੀ ਜਾਏਗਾ। [9](ਅਜ) ਪਹਿਲਾ ਜੈਗ ਲੜਕੇ ਸਾਰਿਆਂ ਨੇ (ਗੁਰੂ ਜੀ ਦੇ ਬਲ ਨੂੰ) ਤੋਲ ਲਿਆ ਹੈ।

ਪਤੀ ਨਰਿੰਦ੍ਰ ਬਖਾਨਾ। 'ਇਹ ਗੁਰੂਅਨਿ ਕੋ ਸਦਨ ਮਹਾਂਨਾ। ਨਹਿੰ ਸਮਾਨਤਾ ਕਿਸਤੇ ਹੋਇ। ਇਨ ਸੋਂ ਮਿਲਿਨਿ ਨੀਕ ਹੈ ਸੋਇ ॥ ੧੧ ॥ ਕਰਾਮਾਤ ਸਾਹਿਬ ਬਲਵੈਤੇ। ਤੁਰਤ ਬਨਾਵਹਿੰ ਜਥਾ ਚਹੈਤੇ। ਬਿਦਤ ਮਹਿਦ ਸ਼੍ਰੀ ਨਾਨਕ ਗਾਦੀ। ਨਹਿੰ ਪੂਰਾ ਉਤਰਹਿ ਕੋ ਬਾਦੀ' ॥੧੨॥ ਸੁਨਿ ਹੰਡੂਰੀਏ ਗਿਰਾ ਉਚਾਰੀ। 'ਰਾਜ ਕਾਜ ਕੀ ਬਾਤ ਨਿਆਰੀ। ਇਸ ਮਹਿੰ ਪਿਤਾ ਪੂਤ ਬਿਗਰੈਤੇ।ਜੋ ਅਤਿ ਪ੍ਰਿਯ ਸੋ ਸ਼ੱਤ੍ਰੂ ਬਨੈਤੇ॥੧੩॥ [1]ਜੌ ਤਜਿ ਰਾਜ ਸਾਧ ਬਨਿ ਜੈ ਹੈਂ। ਤੌ ਅਸ ਬਾਤਿ ਬਿਚਾਰਨ ਕੈ ਹੈਂ[2]। ਗੁਰੂ ਸ਼ੱਤ੍ਰੂ ਬਨ ਗਯੋ ਹਮਾਰਾ। ਕਹਹੁ ਲਰਨ ਤੇ ਕਿਮ ਹੁਇ ਟਾਰਾ?' ॥੧੪॥ ਸੁਨਿ ਜਸ-ਵਾਰ ਕੇਸਰੀ ਚੰਦ। ਬੋਲਯੋ ਸਭਿ ਮਹਿੰ ਗਰਬ ਬਿਲੰਦ। 'ਕਹਾਂ ਸਿੰਘ ਹੈਂ ਹਮਹੁ ਅਗਾਰੀ। ਠਹਿਰ ਨ ਸਕਹਿੰ ਪਰੀ ਜਬਿ ਮਾਰੀ ॥ ੧੫ ॥ ਕਹਾਂ ਭਏ ਪੁਰਬ ਅਰ ਰਹੈ। ਦਾਵ ਲਰਨਿ ਕੋ ਸੈਨ ਨ ਲਹੈ। ਹੋਇ ਪ੍ਰਾਤਿ ਕੋ ਮੰਡਹੁ ਜੰਗ।ਪਰਹੁ ਹੋਲ ਕਰਿ ਸਭਿ ਇਕ ਸੰਗ ॥੧੬॥ ਕਬਿ ਲੌ ਲਰਹਿ ਖਾਲਸਾ ਜੋਈ। ਦਰਬ ਦੇਸ਼ ਕੋ ਰਾਜ ਨ ਕੋਈ। ਤੁਮ ਸਮਰਥ ਧਨ ਰਾਜ ਮਝਾਰੇ। ਕਿਮ ਅਨੰਦਪੁਰਿ ਬਸਹਿੰ ਸੁਖਾਰੇ' ॥ ੧੭ ॥ ਭੀਮਚੰਦ ਸੁਨਿ ਸਭਿ ਤੇ ਕਹੈ। 'ਭੋ ਜਸੁਵਾਰ! ਇਸੀ ਬਿਧਿ ਅਹੈ। ਤਊ ਦੇਖਿਯੋ ਲੇਹੁ ਬਿਚਾਰੀ। ਪੈਂਡ ਖਾਨ ਆਯੋ ਬਲ ਭਾਰੀ ॥ ੧੮ ॥ ਜਿਮ ਮਾਰਯੋ ਦਲ ਗਯੋ ਪਲਾਈ। ਦਸ ਹਜ਼ਾਰ ਭਟ ਹਯ ਸਮੁਦਾਈ। ਹੇਰਿ ਆਜ ਕੋ ਜੋਗ ਹਿਰਾਸਾ[3]। ਲਸ਼-ਕਰ ਭਯੋ ਕਿਤੇਕ ਬਿਨਾਸ਼ਾ' ॥ ੧੯ ॥ ਕਹਿਲੂਰੀ ਕੋ ਏਕ ਵਜ਼ੀਰ। ਬੋਲਯੋ ਹਾਥ ਬੰਦਿ ਜੁਤਿ ਧੀਰ। 'ਅਬਿ ਗਿਰਪਤ ਤੁਮ ਸਭਿ ਚਢਿ ਆਏ। ਲਰਹਿੰ ਨਹੀ ਇਹੁ ਕਿਮ ਬਨਿ ਆਏ ?' ॥ ੨੦ ॥ ਇਸੀ ਪੁਕਾਰ ਧਰਮ ਛੱਤ੍ਰੀਨ। ਪੁਰਬ ਸੁਨੇ, ਜਥਾ ਸਭਿ ਕੀਨਿ।ਇਸ ਅਵਨੀ ਹਿਤ ਲਰਿ ਮਰਿ ਗਏ। ਜੀਤ ਪਾਇ ਸੁਖ ਭੋਗਤਿ ਭਏ॥੨੧॥ਕੈ ਪ੍ਰਮੋਦ ਸੁਰਪੁਰਿ ਕੋ ਪਾਯੋ। ਜਗਤ ਬਿਖੈ ਜੋਧਾ ਜਸੁ ਛਾਯੋ। ਲਰਨ ਮਰਨ ਅਰੁ ਸਾਕੇ ਕਰਨੇ[4]। ਇਹੀ ਕਾਮ ਰਾਜਨ ਕੇ ਬਰਨੇ' ॥ ੨੨ ॥ ਸਭਿ ਤੇ ਸੁਨਿ ਕੈ ਨ੍ਰਿਪ ਕਹਿਲੂਰੀ। ਬੋਲਯੋ ਸੁਨਜੋ[5] ਨੀਤ ਜਿਮ ਰੂਰੀ। 'ਹੋਤਿ ਪ੍ਰਾਤਿ ਘੇਰਾ ਦਿਹੁ ਡਾਲਾ।ਚਹੁੰ-ਦਿਸ਼ਿ ਉਤਰਹਿੰ ਸਦਲ ਨ੍ਰਿਪਾਲਾ॥੨੩॥ਅੰਨ ਆਦਿ ਨਹਿੰ ਦੇਉ ਪ੍ਰਵੇਸ਼ਨ।

[1]ਜੇ ਰਾਜ ਛਡਕੇ ਸਾਧ ਬਣਨਾ ਹੋਵੇ ਤਾਂ ਐਸੀ ਗਲ ਵਿਚਾਰ ਸਕਦੇ ਹਾਂ। [2](ਮੈਂ) ਡਰ ਗਿਆ ਹਾਂ। [3]ਭਾਵ ਜੰਗ ਕਰਨੇ। [4]ਸੁਣਕੇ ਬੋਲਿਆ।

ਸਾਵਧਾਨ ਬਨਿ ਸਰਬ ਗਿਰੇਸ਼ੁਨਿ। ਅਨੰਦਪੁਰੇ ਮਹਿ ਪ੍ਰਵਿਸ਼ਹਿ[੧] ਜਬੈ। ਨਿਕਟ ਲਗਾਇ ਮੋਰਚੇ ਸਬੈ ॥੨੪॥ ਕਰਹੁ ਤੰਗ ਨਿਤ ਕਰਿ ਕਰਿ ਜੰਗ॥ ਥਿਚਰਤਿ ਹਤਹੁ ਤੁਫੰਗਨਿ ਸੰਗ। ਜਿਤ ਕਿਤ ਤੇ ਘੇਰਹੁ ਬਰਿਆਈ। ਪ੍ਰਵਿਸ਼ਨ ਨਿਕਸਨ ਕੋ ਨਹਿੰ ਪਾਈ[੨] ॥ ੨੫ ॥ ਇਮ ਸਲਾਹ ਆਵਤਿ ਮੁਝ ਮਨ ਮੈਂ। ਹਤੇ ਨ ਜਾਹਿੰ ਸਿੰਘ ਕਿਮ ਰਨ ਮੈਂ[੩]। ਸਭਿਹਿਨਿ ਸੁਨਿ ਕੈ ਮਸਲਤ ਐਸੀ।ਮਾਨੀ ਗਿਰਈਸ਼ੁਨਿ ਤਬਿ ਤੈਸੀ॥੨੬॥ਨਿਜ ਨਿਜ ਸਿਵਰ ਗਏ ਸਹਿ ਚਿੰਤਾ। –ਗੁਰੂ ਨ ਹਾਰਹਿ ਲਰਤਿ ਕਦੰਤਾ[੪]–। ਤ੍ਰਾਸ ਮਾਨਿ ਆਧੇ ਸਵਧਾਨਾ। ਖਰੇ ਰਹੇ ਗਹਿ ਆਯੁਧ ਪਾਨਾ ॥ ੨੭ ॥ ਅਰਧਨ ਪਰਿ[੫] ਕੀਨਸਿ ਬਿਸਰਾਮੂ। ਖਾਨ ਪਾਨ ਕਰਿ ਧਾਰਿ ਅਰਾਮੂ। ਸਭਿਨਿ ਜਾਮਨੀ ਭਰਤਿ ਬਿਤਾਈ। ਛੋਰਤਿ ਰਹੇ ਤੁਪਕ ਨਿਜ ਥਾਈਂ ॥ ੨੮ ॥ ਬੀਤੀ ਰਾਤਿ ਪ੍ਰਾਤਿ ਪੁਨ ਭਈ। ਪੂਰਬ ਦਿਸ਼ਿ ਪੀਅਰੀ ਪਰ ਗਈ[੬]। ਸੌਚ ਸ਼ਨਾਨ ਦੁਹਨ ਦਿਸ਼ਿ ਕੀਨੇ।ਬਸਤ੍ਰ ਸ਼ਸਤ੍ਰ ਤਨ ਧਾਰਿ ਸਭੀ ਨੇ ॥੨੯॥ਨਿਜ ਨਿਜ ਥਾਨ ਬਨੇ ਸਵਧਾਨਾ। ਦੁੰਦਭਿ ਬਾਜੇ ਅਲਪ ਮਹਾਨਾ[੭]। ਸੈਖ ਘਨੇ ਸ਼ਹਿਨਾਇ ਨਫੀਰਨ[੮]। ਬਡੇ ਢੋਲ ਉਤਸ਼ਾਹਤਿ ਬੀਰਨ[੯] ॥ ੩੦ ॥ ਚਢੀ ਚਮੂੰ ਸਭਿ ਰਾਜਨ ਕੇਰੀ। ਹੈ ਨ ਸਕਹਿ ਆਨੰਦਪੁਰ ਹੇਰੀ[੧੦]। ਦੂਰਿ ਦੂਰਿ ਲਗ ਪਸਰੀ ਘਨੀ। ਘੇਰਨਿ ਕੋ ਡੇਰੇ ਕਰਿ ਅਨੀ ॥੩੧ ॥ ਤਬਿ ਸਤਿਗੁਰ ਜੰਜੈਲ[੧੧] ਚਲਾਈ। ਬਾਘਨ[੧੨] ਤੋਪ ਤੁੰਗ ਥਿਰ ਥਾਂਈ। ਗਨ ਲਮਛੜਾਂ[੧੩] ਸਿਪਾਹਨ ਧਰਿ ਧਰਿ[੧੪]।ਤਕਿ ਤਕਿ ਸਿਵਰ[੧੫]ਹਤੀ ਤਬਿ ਭਰਿ ਭਰਿ॥੩੨॥ ਦੂਰਿ ਦੂਰਿ ਲਗਿ ਮਾਰਿ ਹਟਾਏ। ਲੈ ਲੈ ਓਟ ਥਿਰੇ ਸਮੁਦਾਏ। ਭਯੋ ਖਾਲਸਾ ਤਮਾਰ ਲਰਾਈ। ਸਹਿ ਨ ਸਕਹਿ ਰਿਪੁ ਕੀ ਬਰਿਆਈ[੧੬] ॥੩੩॥ ਠੌਰ ਠੌਰ ਚਾਰਹੁੰ ਦਿਸ਼ਿ ਹੋਏ। ਥਿਰੇ ਮੋਰਚਨਿ ਮਹਿ ਸਭਿ ਕੋਏ। ਲਗੀ ਤੁਫੈਗੈਂ ਤੜਭੜ ਛੂਟਨ। ਸਿਰ ਛਾਤੀ ਗਨ ਸੁਭਟਨਿ ਫੂਟਨ॥੩੪॥ਲੈ ਲੈ ਆਡ[੧੭] ਥਿਰੇ ਤਕ ਮਾਰਹਿੰ। ਸੁਭਟ ਤੁਰੰਗ ਭੂਮ ਪਰ ਡਾਰਹਿੰ। ਡਾਰਹਿੰ

[੧](ਖਾਲਸਾ) ਵੜੇ। [੨]ਕੋਈ ਨਾ ਪਾਵੇ। [੩]ਲੜਦਿਆਂ ਕਦੇ ਬੀ। [੪]ਅੱਧਿਆਂ ਨੇ ਪੈਕੇ ਭਾਵ ਸੌਂਕੇ। [੫]ਪੂਰਬ ਦੀ ਦਿਸ਼ਾ ਪੀਲੀ ਹੋ ਆਈ। [੬]ਛੋਟੇ ਵੱਡੇ। [੭]ਸਰਨਾਵਾਂ, ਨਫੀਰੀਆਂ। [੮]ਸੂਰਮਿਆਂ ਨੂੰ ਉਤਸਾਹ ਦੇਣ ਵਾਲੇ। [੯]ਅਨੰਦਪੁਰ ਦਿਖਾਈ ਨਹੀਂ ਦਿੰਦਾ। [੧੦]ਇਕ ਤਰ੍ਹਾਂ ਦੀ ਵਡੀ ਲੰਮੀ ਤੇ ਵਜ਼ਨਦਾਰ ਬੰਦੂਕ ਜਿਸ ਦੀ ਮਾਰ ਬਹੁਤ ਦੂਰ ਤਕ ਹੁੰਦੀ ਸੀ। [੧੧]ਨਾਮ ਤੋਪ ਦਾ। [੧੨]ਲੰਮੀ ਨਾਲੀ ਵਾਲੀ ਬੰਦੂਕ ਜਿਸ ਦੀ ਮਾਰ ਆਮ ਬੰਦੂਕਾਂ ਨਾਲੋਂ ਵਧੇਰੇ ਦੂਰ ਤਕ ਹੁੰਦੀ ਸੀ। [੧੩]ਸੂਰਮਿਆਂ ਨੇ ਫੜ ਫੜ ਕੇ। [੧੪]ਡੇਰਿਆਂ ਨੂੰ। [੧੫]ਜ਼ੋਰਾਵਰੀ। [੧੬]ਓਟ, ਆਸਰਾ।

ਪੁਨ ਬਾਰੂਦ ਉਤਾਲੇ। ਗੁਲਕਾਂ ਠੋਕਿ ਠੋਕਿ ਗਜ ਨਾਲੇ ॥ ੩੫ ॥ ਪਸਰ ਗਈ ਚਹੁੰਦਿਸ਼ਨਿ ਲਰਾਈ। ਦਸਤਰਵਾਂ ਕਰਿ ਸ਼ਿਸਤ[1] ਲਗਾਈ। ਬਿਚਰਹਿ ਹਯ ਕੈ[2]ਜੋਧ ਪਦਾਂਤੀ[3]।ਡਾਂਕਹਿ ਤੋੜਾ ਤਤਛਿਨ ਘਾਤੀ[4] ॥੩੬॥ ਰਾਖਹਿੰ ਦੂਰ ਬਰਜ ਕਰਿ ਅਰੀ। ਤੋਪ ਜੰਜੈਲਨਿ ਮਾਰਨ ਕਰੀ। ਕੇਤਿਕ ਚੜ੍ਹੇ ਸਊਰ ਪਹਾਰੀ। ਉਤਰੇ ਦੂਰ ਜਾਇ ਡਰ ਧਾਰੀ ॥ ੩੭ ॥ ਆਗੇ ਲੈ ਲੈ[5]ਢੁਕਹਿੰ ਪਦਾਤੀ। ਗੁਲਕਾ ਫੋਰਹਿੰ ਤਿਨ ਕੀ ਛਾਤੀ। ਲੋਟ ਪੋਟ ਹੁਇ ਗਿਰ ਗਿਰ ਪਰੈਂ। ਦੂਸਰ ਨਹੀਂ ਆਇਬੋ ਕਰੈ ॥ ੩੮ ॥ ਬਜਹਿ ਬੰਦੂਕ ਦੁਤਰਫੀ ਘਨੀ। ਆਡੇ ਲੈ ਲੈ[6] ਲਰਤੀ ਅਨੀ। ਗਿਰਿ ਕਰਿ ਮਰੈ ਸੈਂਕਰੇ ਸੂਰਾ। ਤੜਫਤਿ ਘਾਇਲ ਮਿਲਿ ਮਿਲਿ ਧੂਰਾ ॥ ੩੯ ॥ ਚਹੁੰਦਿਸ਼ਿ ਮਹਿ ਬਹੁ ਮਾਰ ਮਚੀ ਹੈ। ਜਹਿੰ ਕਹਿੰ ਸ਼ੂਣਤ ਧੂਲ ਰਚੀ ਹੈ। ਹੈ ਹੈ ਮਾਰ ਮਾਰ ਕਰਿ ਧਾਵੈਂ। ਸਨਮੁਖ ਹ੍ਵੈ ਹੈਂ,ਮੁਖ ਤੁਰਵਾਵੈਂ[7] ॥੪੦॥ਭਯੋ ਦੁਪਹਿਰਾ ਮਚਤਿ ਲਰਾਈ। ਥਿਰੇ ਮੋਰਚਨਿ ਭਟ ਸਮੁਦਾਈ। ਜ੍ਵਾਲਾਬਮਣੀ ਭਕਿ ਭਕਿ ਛੋਰਹਿੰ। ਉਰ ਆਵਤਿ ਇਹੁ ਹਤਿ ਹਤਿ ਮੋਰਹਿੰ[8] ॥ ੪੧ ॥ ਪਸਰੀ ਸੈਨਾ ਰਾਜਨ ਕੇਰੀ। ਜਨੁ ਸਮੁੰਦ੍ ਉਛਲਯੋ ਇਸ ਬੇਰੀ। ਚਹੁੰਦਿਸ਼ਿ ਪਸਰਯੋ ਜਲ ਸਮ ਢਰਿ ਢਰਿ। ਬੀਚ ਅਨੰਦਪੁਰ ਟਾਪੂ ਸਮਸਰ ॥ ੪੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤਰਥ ਰੁਤੇ 'ਜੰਗ' ਪ੍ਰਸੰਗ ਬਰਨਨੰ ਨਾਮ ਸਪਤ ਦਸ਼ਮੋ ਅੰਸੂ ॥ ੧੭ ॥

੧੮. [ਸਾਹਿਬ ਅਜੀਤ ਸਿੰਘ ਜੀ ਦਾ ਯੁੱਧ]।

ਦੋਹਰਾ॥ ਢਰੇ ਦੁਪਹਿਰੇ ਖ਼ਾਲਸੇ ਕੀਨਸਿ ਬਿਜੀਆਏ[9] ਪਾਨ*। ਸੋਚ ਸ਼ਨਾਨ ਮਹਾਨ ਕਰਿ ਭਏ ਸਕਲ ਸਵਧਾਨ ॥ ੧ ॥ ਚੌਪਈ॥ਜਪੁਜੀ ਆਦਿ ਪਠਹਿੰ ਗੁਰਬਾਨੀ। ਬੀਨਿ ਬੀਨਿ[10]ਦਸਤਾਰ ਮਹਾਨੀ। ਕੈਘਾ ਕਰਿ ਕਰਿ ਜੂੜ ਬਨਾਏ।ਊਪਰ ਬਾਂਧਤਿ ਪਾਗ ਸੁਹਾਏ॥੨॥ਸ਼ਮਸ ਸੁਧਾਰਿਕਰਤਿ ਮੁਛ ਬੰਕੀ। ਗੁਰ ਕੀ ਰਹਿਤ ਸਹਿਤ ਅਕਲੰਕੀ। ਜ਼ੀਨ ਤੁਰੰਗਮ ਪਰ ਸਭਿ ਡਾਲੇ। ਕਰਾਚੋਲ ਗੁਰ ਤੁਪਕ ਸੰਮ੍ਹਾਲੇ[11] ॥੩॥ ਹੁਕਮ ਪਿਤਾ ਕੋ ਲੇ ਤਿਸ ਕਾਲੇ। ਤਮਾਰ ਅਜੀਤ ਸਿੰਘ ਸਭਿ ਨਾਲੇ।ਪ੍ਹੁਜੀ!ਬਲ ਪ੍ਰਤਾਪ ਤੁਮ ਪਾਊ।ਇਸ ਪ੍ਰਕਾਰ ਸੰਗ੍ਰਾਮ ਮਚਾਊ॥੪॥ਭੀਮ ਚੰਦ ਤੇ ਆਦਿ ਪਹਾਰੀ। ਤਿਨ ਤੇ ਨਹਿੰ

[1]ਸੇਧ। [2]ਘੋੜ ਸਵਾਰ। [3]ਪੈਦਲ ਸੂਰਮੇਂ। [4]ਮਾਰਦੇ ਹਨ। [5](ਆਪਣੇ) ਅਗੇ (ਕੋਈ ਓਟ) ਲੈ ਲੈਕੇ। [6]ਓਟਾਂ ਲੈ ਲੈਕੇ। [7]ਤੁੜਾਂਵਦੇ ਹਨ। [8]ਉਰੇ ਆਉਂਦਿਆਂ ਨੂੰ ਮਾਰ ਮਾਰਕੇ ਮੋੜਦੇ ਸਨ। [9]ਸੁੱਖਾ। [10]ਚੁਣ ਚੁਣਕੇ। [11]ਭਾਰੀ ਤਲਵਾਰਾਂ ਤੇ ਬੰਦੂਕਾਂ ਸੰਭਾਲੀਆਂ।

*ਦੇਖੋ ਰਾਸਿ ੪ ਅੰਸੂ ੪੪ ਅੰਕ ੧੧ ਦੀ ਹੇਠਲੀ ਟੂਕ।

ਸੁਧਿ ਜਾਇ ਸੰਕਾਰੀ।ਲਰਿਬੇ ਸ੍ਵਾਦ ਆਜ ਸੋ ਪਾਵੈ।ਚਢਿ ਆਵਨਿ ਕੌ ਮਨਿ ਪਛੁਤਾਵੈ'॥੫॥ ਪੁੱਤ੍ਰ ਬਾਕ ਕੌ ਸੁਨਤਿ ਅਨੰਦੇ। ਸ਼ੱਤ੍ਰੁਨਿ ਬਨ ਕੌ ਅਗਨਿ ਮਨਿੰਦੇ। 'ਸਕਲ ਖਾਲਸੇ ਮਹਿੰ ਉਤਸਾਹੀ[1]।ਤੁਮਰੇਸੰਮਰਿਪੁ ਮੈਂਬਲਨਾਂਹੀ ॥੬॥ਬਲ ਕਰਿਬੇ ਮਹਿੰ ਨਹਿੰ ਉਤਲਾਵਹੁ।ਵਧਹੁ ਨ ਆਗੇ,ਜੰਗ ਮਚਾਵਹੁ। ਚਤਰ ਘਟੀ ਬੀਤੇ ਹਟਿ ਆਵਹੁ।ਸਿੰਘਨ ਬਰਜਿ[2] ਸੰਗ ਨਿਜ ਲਯਾਵਹੁ ॥ ੭ ॥ ਇਸ ਹੀ ਬਿਧਿ ਕੀ ਖੇਲ ਹਮਾਰੀ। ਸਨੈ ਸਨੈ ਇਨ ਗਰਬ ਪ੍ਰਹਾਰੀ। ਤੁਰਕਨਿ ਸੰਗ ਬਿਨਸ ਕਰਿ ਜਾਈ। ਬਲੀ ਖਾਲਸਾ ਲੈ ਠਕੁਰਾਈ[3] ॥ ੮ ॥ ਇਹ ਕੁਛ ਲਰਤਿ ਨਹੀਂ ਅਬਿ ਜੋਵੈਂ[4]। ਅਨੰਦ ਰਾਜ ਕੌ ਕੁਲ ਤੇ ਖੋਵੈਂ'। ਇਮ ਕਹਿ ਪੁੱਤ੍ਰ ਲਰਨ ਕੌ ਹੇਤੁ। ਪਠਨੋ ਪ੍ਰਭੂ ਕਰਿ ਭਲੇ ਸੁਚੇਤ॥ ੯ ॥ ਮੁਕਤਾ ਜਰੇ ਨਿਖੰਗ ਸੁਹਾਯੋ। ਲਿਯੋ ਦਾਸ ਤੇ ਗਰ ਮਹਿੰ ਪਾਯੋ[5]। ਖੜਗ ਪ੍ਰਥਮ ਹੀ ਥੋ ਗਰ ਪਰਨੋ। ਊਪਰ ਦੁਪਟਾ ਔਂਚਨਿ ਕਰਨੋ[6] ॥੧੦॥ ਜਰੇ ਜਵਾਹਰ ਜ਼ਾਹਰ ਜੋਤਿ। ਅੰਗ ਬਿਭੂਖਨ ਸ਼ੋਭਾ ਹੋਤਿ। ਕੰਚਨ ਫੂਲ ਸਿਪਰ ਕੌ ਜਰੇ। ਧਰਿ ਸਿਕੰਧ ਪਰ, ਸ਼ੋਭਨੋ ਖਰੇ[7] ॥ ੧੧॥ ਕਠਨ ਕੁਦੰਡ ਹਾਥ ਮਹਿੰ ਲੈ ਕੈ। ਪਿਤਾ ਗੁਰੂ ਕੌ ਬੰਦਨ ਕੈ ਕੈ। ਨਿਕਸਿ ਵਹਿਰ ਹਯ ਕੌ ਮੰਗਵਾਯੋ । ਕਰਿ ਪ੍ਰਦੱਛਨਾ ਊਪਰ ਆਯੋ॥੧੨॥ਪਰੀ ਦੁਚੋਬੈਂ ਗਰਜਨੋ ਕਾਰਾ।ਊਚੀ ਧੁਨ ਰਣਜੀਤ ਨਗਾਰਾ।ਗੁਰ ਸੁਤ ਸੰਗ ਖਾਲਸਾ ਚਢਨੋ।ਸ਼ੱਤ੍ਰੁ ਹਤਨ ਪਰ ਚਾਵ ਸੁ ਬਢਨੋ ॥੧੩॥ਕਸਿ ਕਸਿ ਤੁਪਕਨਿ ਪਾਇ ਦੁਗੋਰੀ । ਨਿਕਸੇ ਭੀਮਚੰਦ ਜਿਸ ਓਰੀ।ਪੀਛੇ ਉਦੈ ਸਿੰਘ ਸੋਂ ਕਹਨੋ।'ਜਾਤਿ ਅਜੀਤ ਸਿੰਘ ਰਣ ਚਹਨੋ[8] ॥ ੧੪ ॥ ਕਰਹੁ ਮੋਰਚਨਿ ਬਹੁ ਤਕਰਾਈ।ਅਸਵਾਰਨਿ ਦਲ ਹੈ ਸਮੁਹਾਈ[9]।ਏਕ ਤਮਾਂਚਾ ਰਣਕੋ ਮਾਰਹੁ। ਸ਼ੱਤ੍ਰੁ ਸੈਂਕਰੇ ਹਤਿ ਕਰਿ ਡਾਰਹੁ ॥ ੧੫॥ ਪੁਨ ਹਟਿ ਆਵਹੁ ਲੈ ਕਰਿ ਫਤੇ। ਹੋਰੌਹਿੰ ਗਿਰਪਤ ਨਿਜ ਭਟ ਹਤੇ'। ਸੁਨਤਿ ਉਦੈ ਸਿੰਘ ਬੰਦਨ ਕਰੀ । ਦਯਾ ਸਿੰਘ ਰਹਿ ਢਿਗ ਤਿਸ ਘਰੀ ॥੧੬॥ ਮੁਹਕਮ ਸਿੰਘ ਆਦਿ ਬਡ ਜੋਧਾ । ਆਲਮ ਸਿੰਘ ਧਰੇ ਬਡ ਕ੍ਰੋਧਾ ਬੀਰ ਬਚਿੱਤ੍ਰ ਸਿੰਘ ਬਡ ਬਾਹੂ।ਮਾਨ ਸਿੰਘ ਗਮਨਨੋ ਰਣ ਮਾਂਹੂ ॥੧੭॥ ਮੱਟੂ[10] ਸੇਵਾ ਸਿੰਘ ਮਝੈਲ[11] । ਦੁਨੀਚੰਦ ਕੇ ਆਯਵ ਗੈਲ। ਸਭਿ

---

[1]...ਵਿਚੋਂ ਉਤਸਾਹ ਵਾਲਾ। [2]...ਨੂੰ ਰੋਕਕੇ। [3]ਪਾਤਸ਼ਾਹੀ। [4]ਏਹ (=ਪਹਾੜੀਏ) ਹੁਣ ਕੁਛ ਲੜਦੇ ਨਹੀਂ ਦੀਹਦੇ। [5]ਭਾਵ ਸਾਹਿਬਜ਼ਾਦੇ ਨੇ। [6]ਖਿੱਚਕੇ (ਲੱਕ ਨਾਲ) ਕੱਸਿਆ ਦੁਪੱਟਾ। [7]ਬਹੁਤਾ ਸ਼ੋਭਿਆ। [8]ਚਾਹ ਕੇ। [9]ਸਾਹਮਣੇ ਹੋਵੇ। [10]ਜਟਾਂ ਦਾ ਇਕ ਗੋਤ। [11]ਮਾਝੇ ਦਾ।

ਅਸਵਾਰ ਹੋਇ ਤਬਿ ਗਏ। ਗੁਰ ਨੰਦਨ ਸੰਗ ਮਿਲਤੇ ਭਏ ॥੧੮॥ ਕਿਸੂ ਕਮਾਨ ਬਾਨ ਧਰਿ ਲੀਨਿ[1]। ਤੋਮਰ ਬਰਛੀ ਸਾਂਗ ਨਵੀਨ। ਨਿਕਸੇ ਆਨੰਦਪੁਰਿ ਕੋ ਛੋਰਿ। ਗਮਨੇ ਸਿੰਘ ਪੰਚ ਸੈ ਘੋਰ[2]॥੧੯॥ ਸੁਨਜੋਂ ਪਹਾਰੀ ਬਜਜੋ ਨਗਾਰਾ। ਜ਼ੀਨ ਪਾਇ ਤੁਮਾਰੀ ਅਸਵਾਰਾ। ਹੋਤਿ ਮੋਰਚਨਿ ਜੁਦੀ ਲਰਾਈ। ਜਾਨਜੋ–ਇਤ ਸੈਨਾ ਕੁਛ ਆਈ–॥ ੨੦ ॥ ਗਮਨੇ ਗਹੇ ਕਮਾਨ ਤੁਫੰਗ। ਸਮੁਖ ਭਏ ਦੈ ਦਲ ਹਿਤ ਜੰਗ।ਕਿਤੀ ਥਾਉਂ ਮਚ ਰਹੀ ਲਰਾਈ। ਜ੍ਵਾਲਾਬਮਨੀ ਛੁਟਿ ਸਮੁਦਾਈ ॥ ੨੧॥ ਇਤੈ ਸਿੰਘ ਕਰਿ ਹੋਲਾ ਪਰੇ। ਧਾਇ ਅਚਾਨਕ ਤਿਸ ਦਿਸ਼ਿ ਲਰੇ।ਮਨਹੁੰ ਚੇਤ ਬਹਿ ਬਾਉ ਬਡੇਰਾ[3]। ਸਿੰਘਨ ਕੋ ਦਲ ਜਲਧਰ ਪੂਰਾ[4] ॥ ੨੨ ॥ ਬਰਖਨ ਗੁਲਕਨਿ ਕਰਕਾ ਕੋਰੀ[5]। ਪਰਬਤ ਲਰ ਕ੍ਰਿਖਿਪਾਕ ਘਨੇਰੀ[6]। ਏਕ ਬਾਰ ਪਰਿ ਕਰੀ ਬਿਨਾਸਨ। ਕਰਕੀ ਤੁਪਕਨਿ[7], ਬਾਨ ਸਰਾਸਨ[8] ॥੨੩॥ ਫੂਟੇ ਮੁੰਡ ਤੁੰਡ ਬਿਕਰਾਰੇ[9]। ਸ਼ੋਣਤ ਛੂਟੇ ਮਨਹੁੰ ਪਨਾਰੇ। ਭੀਮਚੰਦ ਕੋ ਦਲ ਸਮੁਹਾਯੋ। ਦੁੰਦਭਿ ਢੋਲਨਿ ਬਿੰਦ ਬਜਾਯੋ ॥੨੪॥ ਤਜੇ ਅਜੀਤ ਸਿੰਘ ਤਬਿ ਤੀਰ। ਬੀਧੇ[10]ਬੀਰਨਿ ਘਨੇ ਸਰੀਰ। ਸੁਭਟ ਕਿ ਘੋਰਾ ਘੋਰ ਲਗੇ ਸਰ[11]।ਗਿਰਤਿ ਪ੍ਰਿਥੀ ਪਰ ਪ੍ਰਾਨਨ ਪਰਹਰਿ॥੨੫ ॥ ਬਹੁ ਚੈਚਲਤਾ ਕਰਹਿੰ ਚਲਾਵਨ। ਭਾਥਾ ਮਹਿੰ ਹਾਥਹਿ ਕਰਿ ਪਾਵਨ[12]। ਸਰ ਨਿਕਾਸਿ ਗੁਨ ਮਹਿੰ ਬਗਰਾਵਨ[13]। ਐਂਚਿ ਕਾਨ ਸਨ ਪਾਨ ਲਗਾਵਨ[14] ॥੨੬॥ ਤਕਿ ਸ਼ਤ੍ਰੂਨਿ ਕੇ ਅੰਗ ਲਗਾਵਨ। ਜਾਨਜੋ ਪਰਹਿ ਨ ਗਨ ਕਿਯ ਘਾਵਨ[15]।ਚੈਚਲ ਬਾਜੀ ਕਰਨਿ ਕਦਾਵਨ। ਬਿਚਰਤਿ ਰਿਪੁ ਕੋ ਵਾਰ ਬਚਾਵਨ॥੨੭॥ ਨਰਾਜ ਛੰਦ॥ ਅਜੀਤ ਸਿੰਘ ਜੀਤ ਚਾਹਿ[16] ਤੀਰ ਕੋ ਪ੍ਰਹਾਰਤੇ। ਤੁਰੰਗ[17]* ਏਕ ਸੰਗ ਸਿੰਘ ਸੂਰਮੇ ਸੰਘਾਰਤੇ। ਮਰੀ ਪਹਾਰ ਬਾਹਿਨੀ ਬਿਸਾਲ ਸਾਮੁਹਾਇ ਕੈ।ਸੁ

---

[1]ਫੜ ਲਿਆ। [2]ਭਿਆਨਕ। [3](ਕ੍ਰੋਧ ਰੂਪੀ) ਦੇਤ ਦੀ ਵਡੀ ਵਾਯੂ ਨੇ ਵਗਕੇ। [4]ਸਿੰਘਾਂ ਦੇ ਦਲ ਰੂਪੀ ਬਦਲਾਂ ਨੂੰ ਪੂਰਿਆ। [5]ਗੋਲੀਆਂ ਦੀ ਬਰਖਾ ਗੜਿਆਂ ਦੀ (ਬਰਖਾ ਸਮਾਨ ਸੀ)। [6]ਪਹਾੜੀਏ ਬਹੁਤੀ ਪੱਕੀ ਖੇਤੀ ਵਤ। [7]ਬੰਦੂਕਾਂ ਕੜਕੀਆਂ ਭਾਵ ਚੱਲੀਆਂ। [8]ਧਨੁਖਾਂ ਤੋਂ ਤੀਰ (ਦੱਲੇ ਜਿਨ੍ਹਾਂ ਨਾਲ.....)। [9]ਭਿਆਨਕ। [10]ਵਿੰਨ੍ਹੇ। [11]ਜਿਸ ਨੂੰ ਲੱਗੇ ਭਿਆਨਕ ਤੀਰ। [12]ਭੱਥੇ ਵਿਚ ਹਥ ਨੂੰ ਪਾ ਕਰਕੇ। [13]ਚਿੱਲੇ ਵਿਚ ਜੋੜਦੇ ਹਨ। [14]ਖਿੱਚਿਆਂ ਹਥ ਜਾ ਲਗਦੇ ਹਨ ਕੰਨ ਨੂੰ। [15]ਇੰਨੇ ਬਹੁਤੇ ਮਾਰੇ ਕਿ ਪਤਾ ਨਹੀਂ ਲਗਦਾ। [16]ਚਾਹੁੰਦੇ ਹੋਏ। [17]ਘੋੜਿਆਂ ਅਤੇ।

*ਪਾਠ ਅਸਲੀ 'ਤੁਫੰਗ' ਚਾਹੀਏ, ਲਿਖਾਰੀ ਦੀ ਕਲਮ ਉਕਾਈ ਤੋਂ 'ਤੁਰੰਗ' ਹੋ

[ਬਾਕੀ ਟੂਕ ਦਥੇ ਅਗਲੇ ਪੰਨੇ ਦੇ ਹੇਠ]

ਏਕਬਾਰ ਗੌਰੀਯਾਂ ਅਨੇਕ ਹੀ ਚਲਾਇਕੈ ॥ ੨੯ ॥ ਚਲੀ ਸੁ ਬੇਗ ਸ਼ੁੰਕਤੀ ਲਗੀ ਤੁਰੰਗ[1] ਆਇਕੈ। ਗਿਰਜੋ ਸੁ ਜੰਗ ਖੇਤ ਮੈਂ ਸੁ ਦੋਇ ਘਾਵ ਖਾਇ ਕੈ। ਅਜੀਤ ਸਿੰਘ ਛੋਰਿ[2],ਅੰਗ ਆਪਨੇ ਬਚਾਇਕੈ।ਖਰੋ ਚਰੰਨ ਭਾਰ ਫੇਰ ਬਾਨ ਕੋ ਚਲਾਇਕੈ॥੨੯॥ਪਹੁਚਿ ਕੈ ਸੁ ਦਾਸ ਆਇ ਬਾਜ ਔਰ ਦੀਨਿਓਂ। ਕਰੀ ਸ਼ਿਤਾਬ ਦੌਰਿਕੈ ਰਕਾਬ ਪਾਇ ਲੀਨਿਓਂ । ਅਰੋਹਿ ਤਾਤਕਾਲ ਹੀ ਚਲਾਕ ਕੋ ਚਲਾਇਕੈ।ਪ੍ਰਹਾਰ ਬਾਨ ਫੇਰ ਤਾਕਿ ਤਾਕਿ ਸ਼ੱਤ੍ਰੂ ਘਾਇਕੈ ॥ ੩੦ ॥ ਸਮੂਹ ਸਿੰਘ ਅੱਗੂ ਹ੍ਵੈ ਤੁਫੰਗ ਸੰਗ ਭੰਗਿ ਕੈ[3]। ਰਖੇ ਟਿਕਾਇ ਥਾਇ ਹੀ ਵਧੇ ਨ ਸ਼ੱਤ੍ਰੂ ਜੰਗ ਕੈ। ਨਿਸ਼ਾਨ ਮਾਨ ਸਿੰਘ ਲੈ ਦਯੋ ਸੁ ਚੀਰ ਛੋਰਿ ਕੈ[4]। ਝੁਪਾਇ ਕੈ ਤੁਰੰਗ ਕੋ ਚਹੰਤਿ ਹੋਲ ਦੌਰਿਕੈ ॥ ੩੧ ॥ ਪੁਕਾਰ ਮਾਰ ਮਾਰ ਕੈ ਪਰੇ ਸੁ ਏਕ ਬਾਰ ਹੀ।ਬਜਾਇ ਜੰਗ ਜੀਤ ਕੋ ਨਿਨਾਦ[5] ਕੈ ਉਚਾਰ ਹੀ।ਕਰੰਤਿ ਰੋਲ ਪੋਲ ਕੋ ਪ੍ਰਵੇਸ਼ ਹੋਇ ਸੂਰਮੇਂ। ਤੁਫੰਗ ਤੀਰ ਮਾਰਿ ਕੈ ਮਿਲਾਇ ਬੀਰ ਧੂਰ ਮੈਂ ॥ ੩੨ ॥ ਕ੍ਰਿਪਾਨ ਖੈਂਚਿ ਮਜਾਨ ਤੇ ਕੜਾਕੜੀ ਮਚਾਇਕੈ।ਬਿਹੰਡ ਰੁੰਡ ਮੁੰਡ ਤੁੰਡ ਪੰਡੁ ਤੇ ਪਲਾਇਕੈ[6]।ਪ੍ਰਚੰਡ ਹੀ ਘਮੰਡ ਪਾਇ ਦੰਡ ਦੂਤ ਧਾਇਕੈ[7] । ਕਟੰਤਿ ਕੰਠ ਕੰਧ ਬਾਹੁਦੰਡ ਕੋ ਰਿਸਾਇਕੈ[8] ॥ ੩੩ ॥ ਬਿਲੋਕਿ ਬੀਰ ਖਾਲਸਾ ਕ੍ਰਿਪਾਨ ਕੋ ਘਮੰਡ ਕੈ। ਪਰੇ ਸੁ ਏਕਬਾਰ ਹੀ ਅਨੇਕਹੂੰ ਬਿਹੰਡਕੈ[9] । ਪ੍ਰਚੰਡ ਓਜ ਕੀਨਿ[10], ਤੁੰਡ ਮੋਰਿ ਕੈ ਰਿਪੁ-ਨਿਓ[11] । ਪਲਾਇ ਕੰਡ, ਦੇਖਿ ਬੀਰ ਧੀਰਜੰ ਕਿਸੂਨਯੋ[12] ॥ ੩੪ ॥ ਨਿਹਾ-

---

[1](ਸਾਹਿਬਜ਼ਾਦੇ ਜੀ ਦੇ) ਘੋੜੇ ਨੂੰ। [2]ਛੱਡਕੇ (ਘੋੜੇ ਨੂੰ)। [3]ਮਾਰਕੇ। [4]ਝੰਡੇ ਦਾ ਫਰੇਰਾ ਖੋਹਲ ਦਿਤਾ। [5]ਸ਼ਬਦ [ਸੰਸ:, ਨਿਨਾਦ]। [6]ਮੂੰਹ ਪੀਲੇ ਕਰਕੇ ਭੱਜ ਜਾਂਦੇ ਹਨ। [7]ਵੈਰੀਆਂ ਨੂੰ ਭੱਜ ਕੇ (=ਧਾਵਾ ਕਰਕੇ) ਦੰਡ ਦਿਤਾ [ਦੂਤ ਪਦ ਪੰਜਾਬੀ ਵਿਚ ਵੈਰੀ ਦਾ ਭੀ ਵਾਚਕ ਹੈ, ਸੁਖਾ ਸਿੰਘ ਜੀ ਦੇ ਗੁਰ ਬਿਲਾਸ ਵਿਚ ਇਹ ਪਦ ਦੁਸ਼ਮਨ ਅਰਥਾਂ ਵਿਚ ਵਰਤਿਆ ਹੈ]। [8]ਕ੍ਰੋਧ ਨਾਲ ਕੰਠ, ਮੋਢੇ,ਬਾਹਾਂ ਨੂੰ ਕੱਟ ਦਿਤਾ। [9]ਨਾਸ਼ ਕਰ ਦਿਤਾ। [10]ਬਹੁਤਾ ਜ਼ੋਰ ਪਾਇਆ। [11]ਵੈਰੀਆਂ ਦੇ ਮੂੰਹ ਮੋੜ ਦਿਤੇ। [12](ਪਹਾੜੀਏ) ਪਿੱਠ ਦੇਕੇ ਭੱਜ ਉਠੇ, ਸੂਰਮਿਆਂ ਨੂੰ ਤੱਕਕੇ ਧੀਰਜ ਤੋਂ ਸ਼ੂਨ ਹੋ ਗਏ [ਕਿ+ਸੂਨਿਓ=ਕਿ ਸ਼ੂਨ ਹੋਗਏ ਧੀਰਜ ਤੋਂ। (ਅ) ਕਿਸੂ+ਨਯੋ=ਕਿਸੇ ਨੂੰ ਨਾ ਰਿਹਾ ਧੀਰਜ]।

[ਪਿਛਲੇ ਪੰਨੇ ਦੀ ਬਾਕੀ ਟੁਕ]

ਗਿਆ ਹੈ ਕਿਉਂਕਿ ਅਰਥ ਤੁਕ ਦਾ ਪ੍ਰਸੰਗਕ ਤੇ ਸੁਹਣਾ ਇਹ ਹੈ:–ਸੂਰਮੇਂ ਸਿੰਘ ਇਕੱਠੇ (ਇਕ ਬਾਰ ਹੀ) ਬੰਦੂਕਾਂ ਚਲਾਕੇ (ਦੁਸ਼ਮਨਾਂ ਨੂੰ) ਮਾਰਦੇ ਹਨ, ਕਿਉਂਕਿ ਪਹਿਲੇ ਦੱਸਿਆ ਹੈ ਕਿ ਸਾਹਿਬ ਅਜੀਤ ਸਿੰਘ ਜੀ ਤੀਰ ਚਲਾ ਰਹੇ ਹਨ, ਹੁਣ ਦੱਸਦੇ ਹਨ ਕਿ ਨਾਲ ਦੇ ਸਿੰਘ ਬੰਦੂਕਾਂ ਚਲਾ ਰਹੇ ਹਨ, ਉਸ ਸਮੇਂ ਤੀਰ ਛੇਤੀ ਚਲਦੇ ਸਨ, ਬੰਦੂਕ ਰਤਾ ਵਕਤ ਲੈਂਦੀ ਸੀ।

ਰਤੇ ਨ ਮੋਰਿ ਨੈਨ ਤ੍ਰਾਸ ਕੈ ਬਿਸਾਲ ਤੇ[1]। ਬਚੇ ਰਹੈ ਪਲਾਇ ਜੋ,ਅਰੈ ਸੁ ਮੋਲ ਕਾਲ ਤੇ[2]।ਹੁਤੋ ਸੁ ਦੂਰ ਕੇਸਰੀ ਬਿਲੋਕਿ ਸੂਰ ਭਾਜਤੇ[3]।ਲਏ ਸਮੂਹ ਸੂਰਮੇ ਮਿਲੇ[4] ਸੁ ਸਿੰਘ ਗਾਜਤੇ ॥ ੩੫ ॥ ਕੁਦੰਡ ਐਂਚਿ ਐਂਚਿ ਕੈ ਪ੍ਰਹਾਰ ਬਾਨ ਕਾਲ ਕੋ[5]। ਅਰੜੋ ਸੁ ਅੱਗੁ ਆਇਕੈ ਹਜ਼ਾਰ ਜੋਧ ਨਾਲ ਕੋ[6]। ਜਥਾ ਪ੍ਰਵਾਹ ਜਾਵਤੋ ਗਿਰੀਨ ਤੇ ਸਥੀਤ ਹੈ[7]। ਤਥਾ ਥਿਰੰਤਿ ਖਾਲਸਾ ਚਹੰਤਿ ਚੀਤ ਜੀਤ ਹੈ[8]॥੩੬॥ਰਿਪੂਨਿ ਕ੍ਰਾਟਿ ਸੈਂਕਰੇ ਸਰੀਰ ਘਾਇ ਖਾਇਕੈ।ਮੁਰੇ ਬਹੋਰ ਬੀਰ ਸਿੰਘ[9] ਸ਼੍ਰੀ ਵੰਤੇ ਸੁ ਪਾਇਕੈ।ਸਨੇ ਸਨੇ ਹਟੰਤਿ ਘਾਇਲਾਨ[10] ਕੋ ਸੰਭਾਰਕੈ।ਥਿਰੇ ਸਥਾਨ ਆਪਨੇ ਸਮੂਹ ਧੀਰ ਧਾਰਿਕੈ॥੩੭॥ਤੁਫੰਗ ਸੰਗ ਅੰਗ ਬਾਹੁ ਭੁੰਗਿ ਕੈ ਬਿਸਾਲ ਹੀ।ਕਈ ਹਜ਼ਾਰ ਓਰੜੇ ਅਨੇਕ ਹੈਲ ਘਾਲ ਹੀ।ਖਰੇਕਰੇ ਸੁਦੂਰ ਹੀ ਪ੍ਰਹਾਰ ਗੋਰਿਯਾਂਨਕੋ[11]।ਸਮੀਪ ਹੋਇ ਪਾਇੰ ਨਾ[12] ਪ੍ਰਹਾਰਯੋ ਪ੍ਰਹਾਨਿ ਕੋ[13]॥੩੮॥ਮਚਨੋ ਸੁ ਜੁੱਧ ਕ੍ਰੱਧ ਕੈ ਤੁਫੰਗਸੰਗ ਘਾਇਹੀ। ਮਰੇ ਪਰੇ ਅਨੇਕਹੀ ਲਹੂ ਪ੍ਰਵਾਹ ਜਾਇਹੀ।ਸੁ ਭੂਤ ਪ੍ਰੇਤ ਜੋਗਨੀ ਸ਼੍ਰਿੰਗਾਲ ਮਾਸ ਖਾਵਤੇ। ਪੁਕਾਰ ਕਾਂਕ ਕੰਕਰੀ ਕਰਾਲ ਹੀ ਸੁਨਾਵਤੇ ॥ ੩੯ ॥ ਤੁਰੰਗ ਅੰਗ ਭੰਗਤੇ ਕਿਤੇਕ ਛੁਛ ਡੋਲਿਤੇ।ਕਟੇ ਸਰੀਰ ਹਾਥ ਪਾਇ ਕੋਇ ਦੀਨ ਬੋਲਤੇ। ਬਿਹਾਲ ਹੈ ਬਿਸਾਲ ਹੀ ਕਰਾਲ ਬੀਚ ਖੇਤ ਕੇ। ਕਰਾਹਤੇ ਪੁਕਾਰਤੇ ਮਰੰਤਿ ਸ੍ਵਾਮਿ ਹੇਤੁ ਕੇ[14] ॥੪੦॥ ਲਰੰਤਿ ਏਵ ਰੀਤ ਸੋਂ[15]ਪ੍ਰਕਾਸ਼ ਮੰਦ ਹੋਇਓ। ਪ੍ਰਗੋਪ[16] ਮਾਰਤੰਡ ਭਾ, ਭਯਾਨ ਸੰਝ ਸੋਇਓ[17]। ਫਿਰੰਤਿ ਭੂੱਦ ਰੁੱਦ ਬੇਖ[18] ਸੰਗ ਲੈ ਗਣਾਨਿਕੋ।ਟਿਕੇ ਸਮੂਹ ਸੂਰਮੇ ਸਥਾਨ ਮੋਰਚਾ-ਨ ਕੋ ॥ ੪੧॥ ਫਿਰੇ ਸੁ ਆਪ ਆਪ ਕੋ ਸੰਭਾਲ ਘਾਇਲਾਨ ਕੋ। ਬਿਲੋਕਿ ਭੀਮਚੰਦ ਬ੍ਰਿੰਦ ਬੀਰ ਮ੍ਰਿਤਕਾਨ ਕੋ[19]।ਸਚਿੰਤ ਸ਼ੋਕ ਧਾਰਤੋ ਕਹੈ ਨ ਕਾਂਹੁ ਪਾਸ ਹੀ।–ਲਰੈਂ ਜੁ ਏਵ ਨੀਤ ਹੀ ਨ ਜੀਤ ਹੋਤਿ ਆਸ ਹੀ–॥੪੨॥ ਕਰੈ

---

[1]ਬਹੁਤੇ ਡਰ ਕਰਕੇ। [2]ਮੌਤ ਵਿਚ ਮਿਲਾ ਦਿਤੇ। [3]ਸੂਰਮੇਂ ਭਜਦੇ ਦੇਖਕੇ। [4]ਆ ਮਿਲਿਆ ਗਜਦੇ ਸਿੰਘਾਂ ਨੂੰ। [5]ਭਾਵ ਮਾਰੂ ਤੀਰ ਮਾਰਦਾ ਹੈ। [6]ਜੋਧੇ ਨਾਲ ਲੈਕੇ। [7]ਜਿਵੇਂ ਵਗਦਾ ਰੋ ਪਹਾੜ ਕਰਕੇ ਰੁਕ ਜਾਵੇ। [8]ਤਿਵੇਂ ਚਿੱਤ ਵਿਚ ਖਾਲਸਾ ਜੀਤ ਨੂੰ ਚਾਹੁੰਦਾ ਹੋਯਾ ਰੁਕ ਗਿਆ। [9]ਸੂਰਮੇ ਸਿੰਘ। [10]ਜ਼ਖਮੀਆਂ। [11]ਗੋਲੀਆਂ ਚਲਾਕੇ। [12](ਵੈਰੀ) ਨੇੜੇ ਨਹੀਂ ਢੁੱਕ ਸਕਦੇ। [13]ਮਾਰਨ ਵਾਲਿਆਂ ਨੂੰ ਮਾਰਦੇ ਹਨ (ਸਿੰਘ)। ਪਰ ਜਾਪਦਾ ਹੈ ਕਿ ਸ਼ੁੱਧ ਪਾਠ ਸੀ 'ਪਹਾਰੀਏ ਪ੍ਰਹਾਨ ਕੋ'=ਪਹਾੜੀਏ ਮਾਰਨ ਲਈ ਨੇੜੇ ਹੋਣਾ ਨਹੀਂ ਪਾਉਂਦੇ। [14]ਸ੍ਵਾਮੀ ਵਾਸਤੇ। [15]ਇਉਂ ਲੜਦਿਆਂ। [16]ਛੁਪ ਗਿਆ। [17]ਭਿਆਨਕ ਸੰਝ ਹੋ ਆਈ। [18]ਸ਼ਿਵ ਭਿਆਨਕ ਰੂਪ ਵਿਚ ਫਿਰਦਾ ਹੈ। [19]ਮਾਰਿਆਂ ਗਿਆਂ ਨੂੰ।

ਇਕੱਤ੍ਰ ਆਨਿਕੈ ਅੰਬਾਰ ਦੀਹ ਲਾਗਿਓ। ਮੰਗਾਇ ਕਾਸ਼ਟਾਨ ਤਾਤਕਾਲ ਦੀਨ ਦਾਗਿਓ। ਬਿਸ਼ਾਲ ਸ਼ੋਕ ਧਾਰਿ ਕੈ ਸਚਿੰਤ ਰਾਤ ਹੋਇ ਕੈ। ਕਛੂਕ ਖਾਨ ਪਾਨ ਕੈ ਰਹਜੋ ਪ੍ਰਯੰਕ ਸੋਇ ਕੈ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ, ਸੂਰਜ ਗ੍ਰਿੰਥੇ ਚਤੁਰਥ ਰੁਤੇ 'ਜੰਗ ਪ੍ਰਸੰਗ' ਬਰਨਨੰ ਨਾਮ ਅਸ਼ਟ ਦਸ਼ਮੋ ਅੰਸੂ ॥ ੧੮।

੧੯. [ਜੰਗ-ਜਾਰੀ]।

ਦੋਹਰਾ ॥ ਸ੍ਰੀ ਅਜੀਤਸਿੰਘ ਜੀਤ ਲੈ ਘਾਯਲ ਸਕਲ ਸੰਭਾਲਿ।ਪਿਤਸਮੀਪ ਆਵਤਿ ਭਏ ਭਨਜੋਂ ਜੰਗ ਅਹਿਵਾਲ ॥੧॥ ਚੌਪਈ ॥ ਉਦੇ ਸਿੰਘ ਆਲਮ ਸਿੰਘ ਦੋਊ। ਕੁਛਕ ਘਾਇ ਥੇ ਕੇ ਤਨ ਸੋਊ[1]। ਅਪਰ ਸਿੰਘ ਕੋਤਿਕ ਮਰਿ ਗਏ। ਸੁਰਪਰਿ ਬਸੇ ਭੋਗ ਸੁਖ ਲਏ ॥੨॥ ਪਹੁੰਚੇ ਗੁਰ ਸੁਤ ਸੰਗ ਹਜ਼ੂਰ। ਸ਼ੋਨਤ ਲਿਪਤ ਭਯੇ ਪਟ ਸੂਰ[2]। ਆਲਮ ਸਿੰਘ ਭਨਜੋਂ ਅਹਿਵਾਲ।'ਪ੍ਰਭੁ ਜੀ! ਸੰਘਰ ਭਯੋ ਬਿਸਾਲਾ ॥੩॥ ਸ੍ਰੀ ਅਜੀਤ ਸਿੰਘ ਕਰਜੋ ਘਮੰਡ[3]। ਬਾਨ ਪ੍ਰਚੰਡ ਸੁ ਤੂਰਨ ਛੰਡਿ[4]। ਬਿਚਰਤਿ ਸ਼ੱਤ੍ਰੁਨਿ ਮਹਿੰ ਧਰਿ ਧੀਰਜ। ਹਤੇ ਬਹੁਤ ਕਰਿ ਕਰਿ ਨਿਜ ਬੀਰਜ[5] ॥ ੪ ॥ ਲੋਂਗੀ ਤੁਫੰਗ ਤੁਰੰਗਮ ਗਿਰਜੋ। ਉਤਰਜੋ ਹੁਇ ਸੁਚੇਤ ਤਰ ਖਰਜੋ। ਪਹੁੰਚਿ ਦਾਸ ਨੇ ਦੂਸਰ ਦੀਨਿ। ਭਏ ਅਰੋਹਨ ਜੁੱਧ ਪ੍ਰਬੀਨ ॥੫॥ ਤੁਮ ਪ੍ਰਤਾਪ ਬਲ ਤੇ ਬਹੁ ਸਿੰਘ। ਘਨੇ ਮਾਰਿ ਮ੍ਰਿਗ ਰਿਪੁ ਬਨ ਸਿੰਘ। ਘਾਇਲ ਆਜ ਭਯੇ ਬਹੁਤੇਰੇ। ਖੜਗ ਪ੍ਰਹਾਰ ਪ੍ਰਹਾਰ[6] ਘਨੇਰੇ ॥ ੬ ॥ ਐਸੀ ਕਟਾ ਭਈ ਅਜ ਹੋਰਤਿ। ਜਿਮ ਖਾਤੀ ਬਡ ਬਨ ਕੋ ਗੋਰਤਿ।ਸ਼ੁਮਤਿ ਸਿੰਘ ਘਾਇਲ ਗਨ ਲਖੀਅਹਿ। ਕ੍ਰਿਪਾ ਦ੍ਰਿਸ਼ਟਿ ਇਨ ਕੀ ਦਿਸ਼ ਪਿਖੀਅਹਿ ॥ ੭ ॥ ਸਾਲਪੱਤ੍ਰ ਸਕਿ ਕੋ ਬਖਸ਼ੀਜੈ। ਪੀਰ ਸਰੀਰ ਦੂਰ ਕਰਿ ਦੀਜੈ। ਹੋਤਿ ਪ੍ਰਾਤਿ ਲਗਿ ਮੇਲਉ ਘਾਊ[7]। ਉਠਹਿੰ ਲਰਹਿੰ ਕਰਿ ਕਰਿ ਚਿਤ ਚਾਊ ॥ ੮ ॥ ਰਾਵਰਿ ਬਲ ਅਲੰਬ ਕੋ ਪਾਈ। ਗਿਰਨਰ ਦਿਨਪ੍ਰਤਿ ਦੇਹਿੰ ਖਪਾਈ[8]। ਸੁਨਿ ਸਤਿਗੁਰ ਸਕਿ ਦੇਖਨਿ ਕਰੀ। ਉਦੇ ਸਿੰਘ ਦਿਸ਼ਿ ਸਨਮੁਖ ਖਰੇ ॥੯॥ ਸਾਲਪੱਤ੍ਰ ਲੈ ਸਕਿ ਤਨ ਲਾਇਵ। ਘਾਇਨ ਤੇ ਗੁਲਕਾਂ ਨਿਕਸਾਇਵ। ਕ੍ਰਿਪਾ ਦ੍ਰਿਸ਼ਟਿ ਤੇ ਪੀਰ ਨ ਹੋਈ। ਮਲੇ ਘਾਵ ਸੁਖ ਲਹਿ ਸਕਿ ਕੋਈ ॥੧੦॥ ਬਰਤੀ ਦੇਗ਼ ਤਿਹਾਵਲ ਘਨੋ।

---

[1]ਤਿਨ੍ਹਾਂ ਦੇ ਸਰੀਰਾਂ ਨੂੰ ਕੁਝ ਜ਼ਖਮ ਲਗੇ। [2]ਸੂਰਮਿਆਂ ਦੇ। [3]ਭਾਵ ਘਮਸਾਨ ਵਾਲਾ ਜੰਗ। [4]ਛੇਤੀ ਛੇਤੀ ਚਲਾਕੇ। [5]ਆਪਣਾ ਬਲ ਲਾ ਲਾ ਕੇ। [6]ਤਲਵਾਰ ਦੇ ਵਾਰ ਮਾਰ ਮਾਰਕੇ। [7]ਜ਼ਖਮ ਮੇਲ ਦਿਓ।

ਖਾਇ ਅਸਨ ਬਹੁ ਸ੍ਵਾਦਨ ਸਨੋ।ਲੇ ਗੁਰ ਖੁਸ਼ੀ ਸਕਲ ਪਰਿ ਸੋਏ।ਜਿਤਿਕ ਮੋਰਚੇ ਮਹਿੰ ਥਿਰ ਹੋਏ ॥ ੧੧ ॥ ਸਾਵਧਾਨ ਹ੍ਵੈ ਜਾਗਤਿ ਰਹੈ। ਛੁਟਤਿ ਤੁਫੰਗ ਦੁਹਨ ਦਿਸ਼ਿ ਲਹੈ। ਹੋਤਿ ਪ੍ਰਾਤਿ ਪੁਨ ਬਜੈ ਨਗਾਰੇ। ਢੋਲਨਿ ਪਰ ਡੰਕੇ ਗਨ ਮਾਰੇ ॥ ੧੨ ॥ ਨੌਬਤ ਬਜਤਿ ਅਨੰਦਪੁਰ ਭਾਵਤਿ[1]। ਸੂਰਨ ਕੈ ਉਤਸਾਹ ਬਧਾਵਤਿ। ਭਰਿ ਭਰਿ ਢੂਕਨ ਸਿੰਘ ਬਜਾਏ। ਦੁਹੂੰਦਿਸ਼ਿ ਆਪਨ ਥਿਖੈ ਸੁਨਾਏ ॥ ੧੩ ॥ ਡਫ ਸ਼ਹਿਨਾਇ[2] ਬਜੈ ਕਰਨਾਈ[3]। ਡੰਕ ਘਰਾਵਲ ਪਰ[4] ਠਣਕਾਈ। ਆਸਾਵਾਰ ਰਬਾਬੀ ਗਾਵੈਂ। ਰਾਗ ਰਾਗਨੀ ਤਾਨ ਬਸਾਵੈਂ ॥ ੧੪ ॥ ਹਿੰਦੂ ਧਰਮ ਕੋ ਗੁਰੂ ਅਲੰਬ। ਦ੍ਵਾਰੇ[5] ਮੰਗਲ ਹੋਤਿ ਕਦੰਬ। ਪਰੇ ਭੋਗ ਗੁਰ ਢਿਗ ਬੁਲਾਵੈਂ। ਸੋਚ ਸ਼ਨਾਨਹਿ ਧ੍ਯਾਨ ਲਗਾਵੈਂ ॥ ੧੫ ॥ ਸੱਤਿਨਾਮ ਕੋ ਸਿਮਰਨ ਕਰੈਂ। ਬ੍ਰਿੰਦ ਖਾਲਸਾ ਗੁਰਮਤਿ ਧਰੈ। ਆਦਿ ਸੁਖਮਨੀ ਪਠਿ ਪਠਿ ਬਾਨੀ। ਧੁਨਿ ਊਚੀ ਤੇ ਕਰਹਿੰ ਬਖਾਨੀ ॥ ੧੬॥ ਕਰਿ ਕੰਘਾ ਗਹਿ ਕੇਸ ਸੁਵਾਰੈਂ। ਚੁਨਿ ਚੁਨਿ ਪਾਗ ਸੀਸ ਪਰ ਧਾਰੈਂ। ਸੁਧੀ ਸ਼ਮਸ ਕਰਤਿ ਮੁਛ ਬੰਕੀ।ਰਹਤਿ ਸਹਿਤ ਹ੍ਵੈਂ ਮਹਤ ਨਿਸ਼ੰਕੀ[6]॥੧੭॥ ਰਣ ਪ੍ਰਿਯ ਆਯੁਧ ਰਾਖਹਿੰ ਪਾਸ। ਸਿਮਰਹਿੰ ਸੱਤਿਨਾਮ ਬਿੱਸ੍ਵਾਸ। ਨਿਸਾ ਮੋਰਚਨਿ ਜਿਨਹੁੰ ਬਿਤਾਈ। ਤਿਨ ਢਿਗ ਜਾਇ ਸੁ ਦੇਹਿੰ ਉਠਾਈ[7]। ॥ ੧੮ ॥ ਥਿਰੇ ਆਪ ਹ੍ਵੈ ਕੈ ਸਵਧਾਨਾ। ਸੋ ਉਠਿ ਕਰਿ ਹੈਂ ਸੋਚ ਸ਼ਨਾਨਾ। ਸਤਿਗੁਰ ਕੋ ਪੁਨਿ ਦਰਸਹਿੰ ਜਾਈ। ਕਰਹਿੰ ਸੁਨਾਵਨ ਬਾਤ ਲਰਾਈ ॥ ੧੯ ॥ ਕਿਸੂ ਦੇਸ਼ ਤੇ ਸੁਨਿ ਸੁਨਿ ਆਵੈਂ। ਮਿਲੈਂ ਸਿੰਘ ਇਕ ਥਲ ਹੁਇ ਜਾਵੈਂ। ਲੈ ਸਿੱਕਾ ਬਾਰੂਦ ਬਡੇਰੀ। ਖਾਨ ਹੇਤੁ ਲੈ ਰਸਤ ਘਨੇਰੀ ॥ ੨੦ ॥ ਕਰਹਿੰ ਤਯਾਰ ਸੁਧ ਦੈਂ ਪਹੁੰਚਾਈ[8]। ਨਿਕਸਿ ਖਾਲਸਾ ਪੁਰਿ ਸਮੁਦਾਈ[9]। ਤਿਨ ਆਗਾ ਲੈ ਕਰਿ ਬਹੁ ਲਰੈਂ[10]। ਮਾਰਨ ਕਰਹਿੰ ਅੱਗੂ ਜੋ ਅਰੈਂ ॥੨੧॥ ਭੀਮਚੰਦ ਨ੍ਰਿਪ ਬ੍ਰਿੰਦ ਉਪਾਇ।ਰਹੈ ਬਿਚਾਰਤਿ ਬਸ ਨ ਬਸਾਇ।ਚਹੁੰਦਿਸ਼ਿ

---

[1]ਸੁਹਣੀ ਲਗਦੀ ਹੈ। [2]ਤੁਰਰੀ। [3]ਤੂਤੀਆਂ। [4]ਡੰਕੇ ਘੜਿਆਲਾਂ ਪਰ। [5](ਗੁਰੂ) ਦੁਆਰੇ। [6]ਰਹਤਵਾਨ ਤੇ ਬੇਡਰ ਹਨ। [7]ਭਾਵ ਪਹਿਰਾ ਬਦਲਦਾ ਹੈ, ਜੋ ਰਾਤੀਂ ਮੋਰਚਿਆਂ ਵਿਚ ਜਾਗੇ ਉਹਨਾਂ ਦੀ ਥਾਂ ਨਵੇਂ ਜਾਂਦੇ ਹਨ, ਤੇ ਓਥੇ ਸਾਵਧਾਨ ਹੋਕੇ ਟਿਕਦੇ ਹਨ। ਰਾਤ ਵਾਲੇ ਆਰਾਮ ਲਈ ਡੇਰੇ ਆਂਵਦੇ ਹਨ ਤੇ। [8](ਬਾਹਰੋਂ ਆਏ ਸਿੰਘ) ਅੰਦਰ ਖਬਰ ਪਹੁੰਚਵਾ ਦੇਂਦੇ ਹਨ (ਕਿ ਅਸੀਂ ਸਾਮਾਨ ਲੈਕੇ ਆਏ ਹਾਂ)। [9](ਇਧਰ) ਅਨੰਦਪੁਰ ਤੋਂ ਬਹੁਤ ਖਾਲਸਾ ਨਿਕਲਕੇ। [10]ਉਹਨਾਂ ਦੀ ਸੇਧ ਬੰਨ੍ਹਕੇ ਬਹੁਤ ਲੜਦੇ (ਅੱਗੇ ਵਧਦੇ ਹਨ)।

ਕਰਹਿ ਅਧਿਕ ਤਕਰਾਈ। [੧]ਰਹਹੁ ਸੁਚੇਤ ਪ੍ਰਵੇਸ਼ ਨ ਜਾਈਂ[੨] ॥ ੨੨ ॥ ਦੁਇ ਸੈ ਕਬਹੁੰ ਤੀਨ ਸੈ ਚਢੈਂ। ਦੇਹੁ ਤਿਲਾਵਾ ਦ੍ਰਿੜਤਾ ਬਧੈਂ[੩]। ਜਬਹਿ ਸ਼ੁਮਤਿ ਹੁਇ ਸ਼ੱਤ੍ਰੂ ਸਿਧਾਵੈਂ। ਤਬਹਿ ਖਾਲਸਾ ਅੰਤਰ ਆਵੈ[੪] ॥੨੩॥ਥਕੇ ਲਾਇ ਬਲ ਬੁਧਿ ਕੋ ਰਾਜੇ। ਨਹੀਂ ਬਿਗਾਰ ਸਕਹਿੰ ਗੁਰ ਕਾਜੇ। ਚਲੈਂ ਤੁਫੈਗ ਮੋਰਚਨਿ ਮਾਂਹੀ। ਆਗੇ ਬਧਨ ਦਏਂ ਰਿਪੁ ਨਾਂਹੀ ॥੨੪॥ ਪ੍ਰਥਮ ਥਿਰੋ ਜਹਿਂ ਥਾਨ ਪਹਾਰੀ। ਤਹਿਂ ਹੀ ਰਹੇ ਮੋਰਚਨਿ ਧਾਰੀ। ਸੀਸ ਉਕਾ-ਸਹਿ ਉਪਰ ਜੋਇ। ਗੁਲਕਾ ਤੇ ਫੋਰਤਿ ਹੈਂ ਸੋਇ ॥ ੨੫ ॥ ਯਾਂਤੇ ਰਹੋ ਦਬਕ ਤਰ ਨੀਚੇ[੫]। ਖਨਹਿਂ ਮੋਰਚਾ ਅਵਨੀ ਬੀਚੇ। ਖਾਨਪਾਨ ਤੇ ਸੰਕਟ ਪਾਵੈਂ। ਨਹਿਂ ਉਕਸਹਿਂ ਆਵਹਿਂ ਨਹਿਂ ਜਾਵੈਂ ॥ ੨੬ ॥ ਸਗਰੇ ਬਾਸੁਰ ਦੁਖ ਕੋ ਭਰੈਂ। ਇਤਹਿ ਸਿੰਘ ਸਭਿ ਸੁਖ ਸਨ ਫਿਰੈਂ। ਪੁਰਿ ਤੇ ਦੂਰ ਦੂਰ ਰਿਪੁ ਰਾਖਹਿਂ।ਲਰੈਂ ਜਾਇ ਜਬਿਹੁਇ ਅਭਿਲਾਖਹਿਂ॥੨੭॥ਹੋਤਿ ਮੋਰਚਨਿ ਬਿਖੈ ਲਰਾਈ। ਕਬਿ ਕਬਿ ਕ੍ਰੋੜ ਪਰਹਿ ਸਮੁਦਾਈ। ਇਕ ਦਿਨ ਪਰੀ ਰਾਤਿ ਅੰਧਯਾਰੀ। ਨਹਿਂ ਸੂਝਤਿ ਹੈ ਭੁਜਾ ਪਸਾਰੀ[੬] ॥ ੨੮ ॥ ਮਿਲੇ ਸਿੰਘ ਆਪਸ ਮਹਿਂ ਤਬਿਹੂੰ।ਮਸਲਤਕਰਤਿ ਭਏ ਇਮ ਸਭਿਹੂੰ।[੭]ਆਜ ਮੋਰਚਨਿ ਕਰੀਅਹਿ ਧਾਈ। ਕਟਾ ਕਰਹੁ ਸ਼ੱਤ੍ਰੂ ਸਮੁਦਾਈ॥੨੯॥ਨਹੀਂ ਤੁਫੈਗ ਹਾਥ ਮੈਂ ਲੀਜੈ। ਫੇਟੇ ਸ਼ਸਤ੍ਰਨਿ[੮] ਸੰਗ ਲਰੀਜੈ। ਖੜਗ, ਸਿਪਰ ਗਹਿ, ਨੇਜ਼ੇ, ਭਾਲੇ। ਸ਼ਕਤੀ, ਸਾਂਗ, ਕਟਾਰ ਕਰਾਲੇ ॥ ੩੦॥ ਪਰਹੁ ਅਚਾਨਕ ਕਰਹੁ ਘਮੰਡ[੯]।ਖੰਡਖੰਡ ਕਰਿ ਲਰਹੁ ਪ੍ਰਚੰਡ[੧੦]। ਦਯਾ ਸਿੰਘ ਜੀ ਕਹਯੋ ਸੁਨਾਇ। [੧੧]ਗੁਰ ਕੀ ਆਇਸੁ ਭਈ ਨ ਕਾਇ ॥੩੧॥ ਬਿਨਾ ਕਹੇ ਤੇ ਰਣ ਘਮਸਾਨ। ਮਿਲਿ ਕਰਿ ਕਿਮ ਚਾਹਹੁ ਬਲਵਾਨ!' ।ਆਲਮਸਿੰਘ ਭਨਯੋ ਸਭਿ ਸੰਗ॥ [੧੨]ਪ੍ਰਭੁ ਕੋ ਆਸ਼ੈ ਕਰਿਬੇ ਜੰਗ ॥ ੩੨ ॥ ਕਤਲ ਮੋਰਚਾ ਕਰੀਅਹਿ ਧਾਇ। ਭੀਮਚੰਦ ਮੂਰਖ ਪਛੁਤਾਇ। ਆਨ ਪਰਹਿ ਗਰ ਸ਼ੱਤ੍ਰੂ ਬਿਸਾਲਾ[੧੩]। ਕਿਮ ਬੂਝਨਿ ਗੁਰ ਹੁਇ ਤਿਸਕਾਲਾ॥੩੩॥ਸੁਖ ਪੂਯੰਕ ਪਰ ਹੁਇਂ ਪ੍ਰਭੁ ਥਿਰੇ।

[੧]ਭੀਮਚੰਦ ਹੁਕਮ ਦੇਂਦਾ ਹੈ ਕਿ। [੨](ਹੋਰ ਬਾਹਰੋਂ ਆਏ ਸਿੱਖ ਰਸਤ ਲੇਕੇ ਅਨੰਦਪੁਰ) ਵਿਚ ਨਾਂ ਜਾ ਵੜਨ। [੩]ਫਿਰਕੇ ਪਹਿਰਾ ਦਿਓ ਜੋ ਮਜ਼ਬੂਤੀ ਵਧੇ [ਅ:, ਤਲਾਯਾ=ਉਹ ਫੌਜ ਜੋ ਸ਼ਹਿਰ ਯਾ ਲਸ਼ਕਰ ਦੇ ਗਿਰਦ ਫਿਰਕੇ ਪਹਿਰਾ ਦੇਵੇ] । [੪](ਅਨੰਦ ਪੁਰ) ਆਂਵਦਾ ਹੈ। [੫]ਹੇਠਾਂ ਹੀ ਹੇਠਾਂ। [੬]ਹੱਥ ਪਸਾਰਿਆਂ ਦਿੱਸਦਾ ਨਹੀਂ। [੭]ਹਥ ਨਾਲ ਲੜਾਈ ਕਰਨ ਵਾਲੇ ਸ਼ਸਤ੍ਰ ਜੋ ਅੱਗੇ ਗਿਣਦੇ ਹਨ। ਦੇਖੋ ਰਾਸ ੭ ਅੰਸੂ ੪੮ ਦੇ ਅੰਕ ੬ ਦੇ 'ਫੇਂਟਨ' ਪਦ ਪੰਨਾ ੩੨੪੭ ਤੇ ਅੰਕ ੭ ਦਾ ਪ੍ਰਯਾਯ। [੮]ਘਮਸਾਨ। [੯]ਜੋ ਸ਼ੱਤਰੂ ਬਹੁਤਾ ਗਲ ਆ ਪਵੇ।

ਅਬਿ ਤਿਨ ਕੋ ਨ ਬੁਝਿਬੋ ਕਰੈਂ। ਦਯਾਸਿੰਘ ਗੁਰ ਕੇ ਸਿਖ ਭਾਰੇ। ਇਨ ਤੇ ਆਗਯਾ ਲੇਹੁ ਸੁਖਾਰੇ' ॥ ੩੪ ॥ ਮੁਹਕਮ ਸਿੰਘ ਬੀਰ ਤਬਿ ਕਹਯੋ। 'ਇਹ ਆਸ਼ੈ ਨੀਕੇ ਮਨ ਲਹਯੋ। ਦਯਾ ਸਿੰਘ ਜੀ! ਹੁਕਮ ਉਚਾਰੋ। ਹਤਹਿ ਖਾਲਸਾ ਰਿਪੁਨ ਸੁਖਾਰੋ' ॥ ੩੫ ॥ ਉਦੈ ਸਿੰਘ ਤਬਿ ਬਾਕ ਬਖਾਨਾ। 'ਕਰਹੁ ਕਾਜ ਗੁਰ ਕੋ ਸਵਧਾਨਾ। ਕਯੋਂ ਨ ਦਯਾ ਸਿੰਘ ਜੀ! ਕਹਿ ਐਸੇ। ਜਿਸ ਤੇ ਢਤੇ ਖਾਲਸਾ ਲੈਸੇ'॥੩੬॥ਮਾਨ ਸਿੰਘ ਹੋਯਹੁ ਤਬਿ ਖਰੇ। ਖੜਗ ਸਿਪਰ ਕਰ ਨੇਜਾ ਧਰੇ। ਸੇਵਾ ਸਿੰਘ ਮਝੈਲ ਨਿਸੰਗ। ਭਯੋ ਤਯਾਰ ਕਰਿਬੇ ਕਹੁ ਜੰਗ ॥ ੩੭ ॥ ਆਗੇ ਖਰੇ ਹੋਇ ਸਭਿ ਰਹੇ। ਦਯਾ ਸਿੰਘ ਨਿਜ ਮੁਖ ਬਚ ਕਹੇ। 'ਜੋ ਸਭਿ ਕੀ ਅਭਿਲਾਖਾ ਐਸੇ। ਹਤਹੁ ਪਹਾਰੀ ਭਟ ਗਨ ਤੈਸੇ ॥ ੩੮ ॥ ਮੈਂ ਭੀ ਗਮਨਹੁੰ ਸੰਗ ਤੁਮਾਰੇ'। ਆਲਮ ਸਿੰਘ ਤਬਹਿ ਹਟਕਾਰੇ। 'ਇਹਾਂ ਥਿਰਹੁ ਹਮ ਹੀ ਚਲਿ ਜੈਹੈਂ। ਤੁਮਰੇ ਬਾਕ ਢਤੇ ਰਣ ਲੈਹੈਂ' ॥ ੩੯ ॥ ਇਮ ਕਹਿ ਸੁਨਿ ਕਰਿ ਹੋਯਸਿ ਤਯਾਰੇ। ਖੜਗ ਸਿਪਰ ਗਹਿ ਆਯੁਧ ਭਾਰੇ। ਗੁਰੂ ਮਨਾਇ ਬੀਰ ਬਰ ਬਾਂਕੇ। ਦਲੇ ਬ੍ਰਿੰਦ ਸ਼ਤ੍ਰੁਨਿ ਦਿਸ਼ਿ ਤਾਕੇ ॥੪੦॥ ਜਿਤ ਦਿਸ਼ਿ ਭੀਮਚੰਦ ਭਟ ਬ੍ਰਿੰਦਾਕਰੇ ਮੋਰਚਾ ਥੋਰੇ ਬਿਲੰਦ। ਦਿਨ ਮਹਿੰ ਘਾਤ ਦੇਖਿ ਕਰਿ ਗਏ। ਨਿਸਾ ਤਿਮਰ ਮਹਿੰ ਪ੍ਰਾਪਤਿ ਭਏ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਜੰਗ' ਪ੍ਰਸੰਗ ਬਰਨਨੰ ਨਾਮ ਏਕ ਊਨਬਿੰਸਤੀ ਅੰਸੂ ॥ ੧੯ ॥

੨੦. [ਭਾਈ ਦਯਾ ਸਿੰਘ ਜੀ ਦੀ ਆਗਿਆ ਨਾਲ ਰਾਤੀਂ ਮੋਰਚਾ ਮਾਰਨਾ]।

ਦੋਹਰਾ ॥ ਭੀਮਚੰਦ ਕੋ ਮੋਰਚਾ ਸੁਭਟ ਬ੍ਰਿੰਦ ਜਿਸ ਮਾਂਹਿ। ਤਿਤ ਦਿਸ਼ਿ ਗਮਨਯੋ ਖਾਲਸਾ ਹਿਤ ਮਾਰਨ ਉਤਸਾਹਿ ॥੧॥ ਰਸਾਵਲ ਛੰਦ ॥ ਗਏ ਸਿੰਘ ਬੀਰੰ। ਧਰੇ ਚਾਂਪ ਤੀਰੰ। ਕਰਾਚੋਲ ਢਾਲੇ।ਕਿਨੂੰ ਲੈ ਸੰਭਾਲੇ।੨॥ ਸੁ ਨੇਜਾ ਉਭਾਰੇ। ਛੁਰੇ ਪੈ ਕਟਾਰੇ। ਸਰੋਹੀ ਨਿਕਾਸੇ। ਦੁਧਾਰੇ ਪ੍ਰਕਾਸ਼ੇ ॥ ੩ ॥ ਮਹਾਂ ਸਾਵਧਾਨਾ। ਸਮੰ ਏਕ ਜਾਨਾ[1]। ਬਲੀ ਬੀਰ ਬੰਕੇ। ਮੁਛੈਲੇ ਨਿਸ਼ੰਕੇ ॥ ੪ ॥ ਚਲਾਏ ਜੁਝਾਰੇ। ਇਕੈ ਮੋਲ ਵਾਰੇ[2]। ਕਰੈਂ ਖਾਨ ਪਾਨਾ। ਇਕੈ ਥਾਨ ਵਾਨਾ[3] ॥ ੫ ॥ ਹਟੈ ਕੌਨ ਪਾਛੇ।ਲਰੈਂ ਅੱਗੁ ਬਾਂਛੇ। ਸੰਮੂਹੀ ਪਹਾਰੀ[4]। ਤੁਫੈਗੀਂ ਪ੍ਰਹਾਰੀ ॥੬॥ ਕਛੂ ਨਾਦ ਸ਼ੋਤੈ[5]। ਲਖਯੋ ਘਾਤ ਹੋਤੈ। ਕਹਯੋ ਆਪ ਮਾਂਹੀ। 'ਇਤੈ ਕੌਨ ਆਹੀ ? ॥੭॥ ਬਨੋ ਰੇ ਸੁਚੇਤੰ। ਤਜੋ ਨੀਂਦ ਹੇਤੰ[6]।

[1]ਇਕੋ ਜੇਹੇ ਜਵਾਨ। [2]ਇੱਕੋ ਮੋਲ ਵਾਲੇ ਭਾਵ ਮਿੱਤ੍ਰ। [3]ਇੱਕੋ ਥਾਨ ਖਾਣ ਪੀਣ ਵਾਲੇ। [4]ਬਹੁਤੇ ਪਹਾੜੀਆਂ ਨੂੰ। [5]ਕੁਛਕ ਆਵਾਜ਼ ਸੁਣੀ। [6]ਨੀਂਦ ਦਾ ਪਿਆਰ ਛੱਡੋ।

ਸੁਨੋਂ ਜਾਨਿ ਲੀਨੇ। ਸਵਾਧਾਨ ਕੀਨੇ ॥ ੯ ॥ ਤਬੈ ਸਿੰਘ ਗਾਜੇ। 'ਕਹਾਂ ਜਾਹਿਂ ਭਾਜੇ। ਅਬੈ ਹੋਹੁ ਠਾਂਢੇ। ਲਖੈਂ ਖੱਗ ਬਾਢੇ[1] ॥੯॥ਕਿਧੌਂ ਤ੍ਰਾਸ ਧਾਰੋ। ਪਲੀਜੈ ਪਧਾਰੋ[2]।ਨ ਆਵੋ ਲਰਾਈ[3]।ਚਲੋ ਜਾਹੁ ਧਾਈ'॥੧੦ ॥ਚਾਚਰੀ ਛੰਦ॥ ਕਹੰਤੇ। ਸੁਨੰਤੇ। ਲਰਾਈ। ਮਚਾਈ॥੧੧॥ਪੂਚਾਰੈਂ[4]। ਪ੍ਰਹਾਰੈਂ। ਕ੍ਰਿਪਾਨੈ। ਮਹਾਂਨੈ ॥੧੨॥ ਨਿਕਾਸੀ। ਪ੍ਰਕਾਸ਼ੀ। ਉਭਾਰੀ। ਪ੍ਰਹਾਰੀ ॥੧੩॥[5]ਨਿਸੰਗੀ। ਭੁਜੰਗੀ। ਚਿਸਾਵੈਂ। ਚਲਾਵੈਂ[5] ॥ ੧੪ ॥ [6]ਸੁਰੰਗੀ। ਸੁ ਚੰਗੀ। ਚਮੱਕੈਂ। ਖਿਮੱਕੈਂ[6] ॥੧੫॥[7]ਲਪੱਕੈਂ। ਦਬੱਕੈਂ। ਅਤੰਕੈਂ। ਸ਼ਸ਼ੰਕੈਂ[7]॥੧੬॥ [8]ਜੁਸ਼ੇਲੇ। ਜਠੇਲੇ। ਪ੍ਰਪੇਲੇ।ਧਕੇਲੇ[8]॥੧੭॥ਜੁਝਾਰੈਂ।ਨ ਹਾਰੈਂ।ਬਿਦਾਰੇ। ਕਰਾਰੇ ॥੧੮॥ ਅੰਧੇਰਾ।ਘਨੇਰਾ[9]ਨ ਹੇਰੇ।ਨਿਬੇਰੇ[9]॥੧੯॥ਜੁਟੇ ਹੈਂ।ਕੁਟੇ ਹੈਂ।[10]ਲਟੇ ਨਾ।ਹਟੇ ਨਾ[10] ॥ ੨੦ ॥ਸ੍ਰਿਖੰਡੀਛੰਦ॥ ਜੁੱਟ ਗਈ ਤਰਵਾਰੀਂ ਰੌਰ ਪੁਕਾਰਤੇ। ਲੋਥ ਲੋਥ ਪਰ ਡਾਰੀ ਊਪਰ ਕੋ ਤਰੇ[11]।ਕੁਜੈਂ ਪਸਾਰਿ ਉਭਾਰੀ[12] ਮਾਰਤਿ ਜ਼ੋਰ ਤੇ। ਹਟੀ ਤੁਪਕ ਤਿਸ ਬਾਰੀ ਨਹੀਂ ਚਲਾਂਵਦੇ ॥ ੨੧ ॥ ਬਰਛੀ ਸਾਂਗ ਪਰੋਏ ਫੇਰ ਨਿਕਾਸੀਆਂ। ਗੁੱਥ ਹਥਾਵਥ[13]ਹੋਏ ਜਮਧਰ[14] ਮਾਰਦੇ। ਊਚੇ ਨਾਦਤਿ[15] ਰੋਏ ਪਰੇ ਪਹਾਰੀਏ।ਬਡੀ ਨੀਂਦ ਇਕ ਸੋਏ ਬਹੁਰ ਨ ਜਾਗਦੇ ॥ ੨੨ ॥ ਮਚੀ ਮਾਰ ਬਿਕਰਾਲੀ ਤੜਫਤਿ ਛਿਤ ਪਰੇ। ਸੁਧ ਨਹਿਂ ਕਿਨਹੁੰ ਸੰਭਾਲੀ ਮੂਰਖ ਕਟ ਗਿਰੇ। ਨਹਿਂ ਕਰਵਾਰ[16] ਨਿਕਾਲੀ ਚਲੇ ਪਲਾਇਕੈ[17]। ਘਾਲੀ ਧੂਮ ਬਿਸਾਲੀ ਮਾਰੇ ਮੋਰਚਾ ॥ ੨੩ ॥ ਭੀਮਚੰਦ, ਹੰਡੂਰੀ ਸੁਧ ਕੋ ਪਾਇਕੈ। ਸੁਨਿ ਪੁਕਾਰ ਭਟ ਭੂਰੀ ਔਚਕ ਜਾਗਿਕੈ।–ਸੈਨ ਰਾਤਿ ਮੈਂ ਚੂਰੀ ਸਿੰਘਨ ਆਇਕੈ–।[18]'ਮਾਰਹੁ ਪਹੁੰਚਿ ਜ਼ਰੂਰੀ ਜਾਹੁ ਸ਼ਿਤਾਬਤੇ'॥ ੨੪ ॥ ਦੋਨਹੁੰ ਗਿਰਪਤਿ ਜਾਰੀ ਸੁਭਟ ਪਠਾਂਵਦੇ। 'ਜਾਇ ਬਚਾਵਹੁ ਆਗੇ

[1]ਖੰਡਿਆਂ ਦੀਆਂ ਧਾਰਾਂ ਵੇਖੋ। [2]ਦੌੜਕੇ ਚਲੇ ਜਾਓ। [3]ਲੜਾਈ ਵਿਚ ਨਾ ਆਓ। [4]ਵੰਗਾਰਦੇ ਹਨ। [5]ਨਿਸੰਗ ਹੋਕੇ ਭੁਜੰਗੀ ਗੁੱਸੇ ਨਾਲ ਚਲਾਉਂਦੇ ਹਨ (ਤਲਵਾਰਾਂ)। [6]ਚੰਗੀ ਤਰ੍ਹਾਂ ਨਾਲ ਲਾਲ ਰੰਗ (ਨਾਲ) ਰੰਗੀਆਂ (ਤਲਵਾਰਾਂ) ਚਮਕਦੀਆਂ ਤੇ (ਬਿਜਲੀ ਵਾਂਙੂ) ਲਿਸ਼ਕਦੀਆਂ ਹਨ। [7]ਲਪਕ ਕੇ ਪੈਂਦੇ ਤੇ ਦਬਕ ਲੈਂਦੇ ਹਨ (ਸਿਖ) ਤੇ (ਵੈਰੀ) ਡਰਦੇ ਹਨ ਤੇ ਸੰਗਦੇ ਹਨ। [8]ਜੋਸ਼ ਵਾਲਿਆਂ ਵੱਡੇ (ਕੱਦ) ਵਾਲਿਆਂ (ਸਿਖਾਂ ਨੇ ਪਹਾੜੀਏ) ਪਰੇ ਦਬਾਕੇ ਧੱਕ ਸਿੱਟੇ। (ਅ) (ਜੁ+ਸੇਲੇ=) ਸੇਲਿਆਂ ਨਾਲ ਜੋ ਠੇਲਿਆ (ਵੈਰੀ ਨੂੰ ਤੇ) ਧਕੇਲ ਦਿਤਾ ਪ੍ਰਪੇਲਿਆਂ (=ਸਰੀਰਕ ਧੱਕਿਆਂ) ਨਾਲ। [9]ਦੇਖਦੇ ਨਹੀਂ ਨਬੇੜੀ ਜਾਂਦੇ ਹਨ। [10]ਟਲੇ ਨਹੀਂ, (ਜੰਗੋਂ) ਹਟੇ ਨਹੀਂ। [11]ਕੋਈ ਉਪਰ ਕੋਈ ਹੇਠ। [12]ਬਾਹਾਂ ਪਸਾਰਕੇ ਤੇ ਉਭਾਰਕੇ। [13]ਹੱਥੋ ਹੱਥੀ। [14]ਕਟਾਰਾਂ। [15]ਪੁਕਾਰਦੇ। [16]ਤਲਵਾਰ। [17]ਨੱਸ ਰਹੇ। [18](ਰਾਜੇ ਬੋਲੇ)।

ਬਿਲਮ ਨ ਕੀਜੀਏ। ਸੁਨੀਅਤਿ ਆਵਤਿ ਭਾਗੇ ਤਜਿ ਕਰਿ ਮੋਰਚਾ[੧]। ਸੁਨਿ ਭਟ ਆਯੁਧ ਲਾਗੇ[੨] ਨਿਕਸੇ ਸਿਵਰ ਤੇ ॥ ੨੫ ॥ ਨਾਂਹਿਨ ਜਾਨਸੋ ਜਾਈ ਕੇਤਿਕ ਖਾਲਸਾ। ਰਹੋ ਦੂਰ ਅਰਗਾਈ ਨੇਰੇ ਨਹਿੰ ਢੁਕੇ[੩]। ਮੁਰਚੇ ਮਹਿੰ ਸਮੁਦਾਈ ਕਟੀਆ ਸੋ ਕਰੈ[੪]। ਕੇਤਿਕ ਭਏ ਪਲਾਈ ਪ੍ਰਾਨ ਬਚਾਇਕੈ ॥੨੬॥ ਧਰਧਰਾਤਿ[੫] ਰਿਪੁ ਛਾਤੀ ਬੋਲਸੋ ਜਾਇ ਨਾ। ਬਿਥਰੇ ਲਖਿ ਕਰਿ ਘਾਤੀ ਇਕਠੇ ਹੋਇਨਾ[੬]।–ਕਾਟਹਿੰ ਆਨਿਅਰਾਤੀ[੭]–ਧੀਰਜ ਪਾਇ ਨਾ। ਸ਼ੋਣਤ ਲੋਥ ਪਪਾਤੀ ਹਾਇ ਅਲਾਇ ਨਾ[੮] ॥ ੨੭ ॥ ਭਟ ਸਿੰਘਨ ਬਹੁ ਮਾਰੇ ਬਹੁਰੋ ਮੁਰਿ ਚਲੇ। ਉਦੇ ਸਿੰਘ ਲਲਕਾਰੇ ਕਰੇ ਅਵਾਹਿਨਾ[੯]। 'ਕਾਰਜ ਸਿੱਧ ਤੁਮਾਰੇ ਹਟੀਅਹਿ ਖਾਲਸਾ'। ਅਪਨੇ ਥਾਨ ਮਝਾਰੇ ਆਵਨ ਸਭਿ ਲਗੇ ॥ ੨੮ ॥ ਕੋ ਘਾਇਲ ਸੈਘਾਰੇ ਸਿੰਘ ਸੰਭਾਲਿ ਕੈ। ਆਏ ਬੀਰ ਜੁਝਾਰੇ ਹਤਿ ਗਨ ਸ਼ੱਤ੍ਰੁ ਕੋ। ਸਤਿਗੁਰ ਫਤੇ ਉਚਾਰੇ ਗਰਜਤਿ ਖਾਲਸਾ। ਆਨੰਦ ਨਗਰ ਮਝੈਂਰੇ ਆਨੰਦ ਸੋਂ ਬਰੇ ॥੨੯॥ ਝਾਰ ਮਤਾਬੀ ਜਾਰੇ ਬਹੁਰਿ ਪਹਾਰੀਆਂ। ਪੁੰਜ ਮਸਾਲ ਉਜਾਰੇ ਤਿਮਰ ਨਸਾਇ ਕੈ। ਆਇ ਮੋਰਚੇ ਭਾਰੇ ਲਗੇ ਬਿਲੋਕਿਬੇ। ਮਰੇ ਸਮੂਹ ਨਿਹਾਰੇ ਲੋਥਾਂ ਡਿੱਗੀਆਂ ॥ ੩੦ ॥ ਬਚੇ ਮਰਨ ਤੇ ਸੋਊ ਗਏ ਪਲਾਇਕੈ। ਅਵਲੋਕਤਿ ਸਭਿ ਕੋਊ ਮ੍ਰਿਤਕ ਛਰਾਵਣੇ। ਲਾਲ ਥਾਨ ਜਹਿੰ ਜੋਊ[੧੦] ਸ਼ੋਣਤ ਪਸਰਿਗਾ। ਕਿਤ ਇਕਠੇ ਤੈ ਦੋਊ ਲੋਥਾਂ ਗੁੱਥੀਆਂ ॥੩੧॥ ਦੋਹਰਾ ॥ ਸਭਿ ਗਿਰਨਾਥਨ ਤਬਿ ਸੁਨਸੋਂ[੧੧]ਸਿੰਘ ਪਰੇ ਬਲਵੰਡ।ਭੀਮਚੰਦ ਕੋ ਮੋਰਚਾ ਕੀਨਿਸ ਖੰਡਿਬਿਹੰਡ[੧੧] ॥ ੩੨ ॥ ਬਚਸੋ ਨਹੀਂ ਕੋ ਸੂਰਮਾ, ਸਿੰਘ ਰਹਸੋ ਨਹਿੰ ਮਾਂਹਿ[੧੨]। ਗਤਿ ਅਚਰਜ ਕੁਛ ਕਰਿ ਗਏ ਨਹਿੰ ਮਨ ਜਾਨੀ ਜਾਹਿ ॥੩੩॥ ਚੌਪਈ ॥ ਆਨਿ ਤਿਮਰ ਮਹਿੰ ਸੁਭਟ ਸੰਘਾਰੇ। ਔਚਕ ਪਰੇ ਸਕਲ ਹੀ ਮਾਰੇ[੭]। ਸੁਨਿ ਸਭਿ

---

[੧]ਸੁਣਦੇ ਹਾਂ ਕਿ (ਸਾਡੇ ਫੌਜੀ) ਮੋਰਚਾ ਛੱਡਕੇ ਨੱਠੇ ਆਉਂਦੇ ਹਨ। [੨]ਸ਼ਸਤ੍ਰ ਪਹਿਰਕੇ। [੩]ਭਾਵ ਜੋ ਸਿਪਾਹੀ ਰਾਜਿਆਂ ਨੇ ਹੁਣ ਤਿਆਰ ਕੀਤੇ ਸੇ ਉਹ ਤਾਂ ਦੂਰ ਹੀ ਚੁੱਪ ਖੜੇ ਰਹੇ, ਸਿੰਘਾਂ ਤਕ ਨਾ ਅੱਪੜੇ। [੪]ਤੇ ਜੋ ਮੋਰਚੇ ਵਿਚ ਸੇ ਉਹ ਖਾਲਸੇ ਨੇ ਕਟ ਦਿਤੇ। [੫]ਧੜਕਦੀ ਹੈ। [੬]ਦਾਉ ਪਾਕੇ ਖਿੰਡ ਗਏ ਕੱਠੇ ਨਾ ਰਹੇ। [੭]ਕਿ ਵੈਰੀ (ਹੁਣ ਵੀ) ਆ ਕੱਟਦਾ ਹੈ (ਸਾਨੂੰ)। [੮]ਲੋਥਾਂ ਤੋਂ ਲਹੂ ਡਿੱਗਦਾ ਹੈ ਪਰ ਹਾਇ ਨਹੀਂ ਉਚਾਰਦੇ। (ਅ) ਲਹੂ (ਭਰੀਆਂ) ਲੋਥਾਂ ਵਿਚ ਡਿੱਗਦੇ ਹਨ ਤੇ ਹਾਇ ਨਹੀਂ ਕਰਦੇ। [੯]ਸੱਦਣਾ ਕੀਤੇ। [੧੦]ਜਿੱਥੇ ਦੇਖਦੇ ਹਨ। [੧੧]ਭਾਵ ਤਬਾਹ ਕਰ ਦਿਤਾ ਹੈ। [੧੨]ਸਿੰਘ ਕੋਈ ਭੀ (ਜੰਗ) ਵਿਚ ਨਹੀਂ ਰਿਹਾ, ਭਾਵ ਮਾਰਿਆ ਜਾਂ ਜ਼ਖਮੀ ਸਿੰਘ ਮੋਰਚੇ ਵਿਚ ਕੋਈ ਬੀ ਨਹੀਂ ਪਿਆ ਸੀ।

ਕੋ ਮਨ ਉਪਜਜੋ ਤ੍ਰਾਸਾ। ਖਿਨ ਹੀ ਸੇਘਨ ਭਏ ਬਿਨਾਸਾ ॥ ੩੪ ॥ ਭਏ ਸੁਚੇਤ ਮਿਲੇ ਗਨ ਜਾਗੇ। ਪੁੰਜ ਤੁਫੰਗ ਚਲਾਵਨਿ ਲਾਗੇ। 'ਧਰਹੁ ਭਰੋਸਾ ਸੁਪਤਹੁ ਨਾਂਹੀ। ਜੋ ਸੁਪਤਹੁ ਇਸ ਬਿਧਿ ਮਰਿ ਜਾਂਹੀ' ॥ ੩੫ ॥ ਸਭਿਨਿ ਮੋਰਚੇ ਬਨਿ ਸਵਧਾਨਾ। ਕਰਹਿੰ ਪਰਸਪਰ ਊਚ ਬਖਾਨਾ।'ਜਾਗਤਿ ਰਹਹੁ ਤੁਫੰਗੀਂ ਮਾਰਹੁ। ਇਤ ਉਤ ਆਵਤਿ ਜਾਤਿ ਨਿਹਾਰਹੁ' ॥੩੬॥ ਭੀਮਚੰਦ ਕੈ ਚਿੰਤ ਘਨੇਰੀ।–ਕਿਮ ਹੁਇ ਬਿਜੈ ਉਪਾਇ ਨ ਹੇਰੀ[1]।ਨਿਤ ਪ੍ਰਤਿ ਜੋਧਾ ਮਰਹਿੰ ਹਜ਼ਾਰੋਂ।ਇਸੀ ਰੀਤ ਹੁਇ ਹੈ ਮਮ ਹਾਰੋ॥੩੭॥ਲਰਤਿ ਬਿਤੋ ਦਿਨ ਮੋਕਹੁ ਘਨੇ। ਸਿੰਘ ਮਵਾਸੀ ਜਾਹਿੰ ਨ ਹਨੇ।ਆਇ ਵਹਿਰ ਤੇ ਬੀਚ ਪ੍ਰਵੇਸ਼ੇ। ਭਏ ਪ੍ਰਥਮ ਤੇ ਅਬਹੁੰ ਵਿਸ਼ੇਸ਼ੇ॥੩੮॥ਗੁਰ ਅਨੰਦਪੁਰਿ ਛੋਰਹਿੰ ਨਾਂਹੀ।ਬੈਠੇ ਰਹੈਂ ਜੁ ਸਭਿ ਸੁਖ ਪਾਂਹੀ।ਖਾਨ ਪਾਨ ਤੇ ਤੰਗ ਨ ਹੋਏ।ਗੁਲਕਾਂ ਬਹੁ ਬਰੂਦ ਲੈ ਢੋਏ[2]॥੩੯॥ਸਿੰਘ ਓਟ ਮਹਿੰ ਲਰਤਿ ਨ ਮਰੈਂ। ਵਹਿਰ ਸੁਭਟ ਸੈਂਕਰ ਨਿਤ ਗਿਰੈਂ। ਰਹਜੋ ਅਨੰਦਪੁਰਿ ਕਿਤਹੁੰ ਛੁਰਾਵਨਿ। ਇਕ ਦਿਨ ਮੋਰੋ ਬਨਹਿ ਪਲਾਵਨ ॥੪੦॥ ਹੋਹਿ ਨ ਮੋਸ਼ੀ[3] ਜਿਤ ਕਿਤ ਮੋਰੀ। ਹਟਿਹੋਂ ਚਮੂੰ ਮਰਾਇ ਘਨੇਰੀ–।ਇੱਤਮਾਦਿਕ ਤਰਕਤਿ ਮਨ ਘਨੋ।ਜਾਗ੍ਰਤ ਰਹਜੋ ਚਿੰਤ ਚਿਤ ਸਨੋ ॥ ੪੧ ॥ ਪਛੁਤਾਵਤਿ ਹੋਈ ਭੁਨਸਾਰ। ਉਤ ਸਤਿਗੁਰ ਜਾਗੇ ਜਿਸ ਬਾਰਿ। ਸੌਚ ਸ਼ਨਾਨ ਕੀਨਿ ਸਭਿ ਅੰਗ। ਛਕੀ ਅਫੀਮ ਸੁ ਬਿਜੀਆ ਸੰਗ* ॥ ੪੨ ॥ ਗਾਵਨਿ ਲਗੇ ਰਬਾਬੀ ਵਾਰ। ਉਦੇ ਸਿੰਘ ਪਹੁੰਚਜੋ ਤਿਸ ਬਾਰ। ਦਯਾ ਸਿੰਘ ਕੋ ਲੇ ਕਰਿ ਸੰਗ। ਬੰਦਨ ਕਰਤਿ ਬਤਾਯਹੁ ਜੰਗ ॥ ੪੩ ॥ 'ਮਹਾਰਾਜ ਆਇਸੁ ਤੁਮ ਜੋਈ। ਦਯਾ ਸਿੰਘ ਮੁਖ ਤੇ ਲੇ ਸੋਈ। ਗਯੋ ਖਾਲਸਾ ਮਿਲਿ ਸਮੁਦਾਯਾ। ਮਾਰਿ ਮੋਰਚਾ ਕਤਲ ਕਰਾਯਾ ॥ ੪੪॥ ਭਯੋ ਰਿਪੁਨ ਕੋ ਸ਼ੋਕ ਬਿਸਾਲਾ। ਗਿਰ ਗਿਰ ਕੇ ਘਰ ਘਰ ਮਹਿੰ ਘਾਲਾ। ਕਰਿ ਸਥਾਰ ਤਹਿੰ ਤੇ ਚਲਿ ਆਏ[4]। ਸਿੰਘ ਸ਼ੂਰ ਕੇ ਸਹਿਤ ਸੁਹਾਏ' ॥ ੪੫ ॥ ਸੁਨਿ ਸਤਿਗੁਰੁ ਖੁਸ਼ੀ ਬਹੁ ਕੀਨੀ। 'ਦਯਾ ਸਿੰਘ ਰਣ ਆਇਸੁ ਦੀਨੀ। ਇਹ ਗਯਾਨੀ ਮਮ ਸਿਖ ਹੈ ਪੂਰਾ। ਕਸੋਂ ਨ ਹੋਇ ਧਾਕੋ ਬਚ ਰੂਰਾ ॥ ੪੬ ॥ ਹਤਹੁ ਪਹਾਰੀ ਮੂਰਖ ਕਰ ਕਰ[5]। ਪਰਹਿ ਪੀਟਬੋ ਇਨਕੇ ਘਰ ਘਰ। ਮੋਰ ਖਾਲਸਾ ਬਲੀ ਬਿਸਾਲਾ। ਗੁਰ ਦ੍ਰੋਹੀਨ ਹਤੈ ਸਭਿ

[1]ਯਤਨ ਨਹੀਂ ਦਿੱਸਦਾ।[2](ਬਾਹਰੋਂ)ਬਹੁਤ ਆਂਵਦਾ ਹੈ।[3]ਬਦਨਾਮੀ।[4]ਮਕਤੂਲਾਂ ਦਾ ਢੇਰ ਲਾ ਆਏ ਹਾਂ [ਹਿੰਦੀ, ਸਥਰਾਉ=ਮਕਤੂਲਾਂ ਦਾ ਢੇਰ। ਪੰ:,ਸੱਥਰ ਤੋਂ ਸਥਾਰ।ਸਥਾਰ ਕਰਨਾ=ਭੁੰਜੇ ਲਿਟਾ ਦੇਣਾ,ਮੈਦਾਨ ਮਾਰਨਾ]। [5]ਹੱਥੋ ਹੱਥੀ। *ਦੇਖੋ ਰਾਸ ੪ ਅੰਸ ੪੪ ਅੰਕ ੨੧ ਦੀ ਹੇਠਲੀ ਟੂਕ।

ਕਾਲਾ'॥ ੪੭॥ ਇਮ ਕਹਿ ਥਿਰੇ ਸਿੰਘਾਸਨ ਸ੍ਵਾਮੀ। ਭੂਤ ਭਵਿੱਖਨਤ ਅੰਤਰਜਾਮੀ। ਵਹਿਰ ਮੋਰਚਨਿ ਤਥਾ ਲਰਾਈ। ਛੂਟਹਿ ਤੁਫੰਗ ਸਮੁਖ ਸਮੁਦਾਈ ॥੪੮॥ ਨਿਜ ਨਿਜ ਮੁਰਚੇ ਪਰ ਥਿਰ ਹ੍ਵੈ ਕੈ। ਹੋਰਤਿ ਰਿਪੁ ਦੇਂ ਤੁਪਕ ਛੁਟੈ ਕੈ। ਆਵਤਿ ਜਾਤੇ ਕਰਹਿਂ ਪ੍ਰਹਾਰਨ। ਕੋ ਪਲਾਇ ਹ੍ਵੈ ਕੋ ਸੰਘਾਰਨਿ॥੪੯॥ਮ੍ਰਿਤਕ ਉਠਾਇ ਉਠਾਇ ਲਿਜਾਤੇ।ਕਾਸ਼ਟ ਸੰਚੈ ਕਰਤਿ ਮਹਾਂਤੇ[1]। ਚਹੁੰਦਿਸ਼ਿ ਆਨੰਦਪੁਰਿ ਕੇ ਦਾਹੈਂ। ਥਾਨ ਮਸਾਨਨ ਜਹਾਂ ਕਹਾਂ ਹੈਂ॥੫੦॥ ਜਿਤ ਕਿਤ ਧੂਮ ਉਠਹਿ ਦ੍ਰਿਸ਼ਟਾਵੈ। ਪਰੈ ਕਿਤਿਕ ਤਿਨ ਕੂਕਰ ਖਾਵੈਂ। ਬ੍ਰਿੰਦ ਬਿਹੰਗਮ[2] ਗੀਧ ਬਡੇਰੀ। ਕਾਕ ਕੰਕ ਧੈ ਹੈਂ ਬਹੁਤੇਰੀ ॥੫੧॥ ਸਭਿ ਰਾਜਨ ਪਿਖਿ ਚਿੰਤ ਉਪਾਈ। ਚਿਤਵਹਿਂ ਹਤਿਬੇ ਹੋਤੁ ਉਪਾਈ। ਭਈ ਪ੍ਰਭਾਤਿ ਦਿਵਸ ਚਢਿ ਗਯੋ। ਜਾਮ ਏਕ ਬੀਤਤਿ ਜਬਿ ਭਯੋ॥੫੨॥ਭੀਮਚੰਦ ਭਾ ਸਮੈ ਰਸੋਈ। ਸੈਲਨਾਥ ਪਹੁੰਚੇ ਸਭਿ ਕੋਈ। ਸਭਾ ਕਰਨ ਮਸਲਤ ਕੇ ਕਾਰਨ। ਪਹੁੰਚੇ ਜੁਤਿ ਮੰਤ੍ਰੀਨ ਬਿਚਾਰਨ ॥੫੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤਰਥ ਰੁਤੇ 'ਮੋਰਚਾ ਮਾਰਨ' ਪ੍ਰਸੰਗ ਬਰਨਨੰ ਨਾਮ ਬਿੰਸਤੀ ਅੰਸੁ ॥ ੨੦ ॥ ੨੧. [ਕੇਸਰੀ ਚੰਦ ਦੀ ਪ੍ਰਤੱਗਜ਼ਾ]।

ਦੋਹਰਾ॥ ਸੈਲਨਾਥ ਆਏ ਸਕਲ ਪ੍ਰਥਮ ਕੇਸਰੀ ਚੰਦ। ਨ੍ਰਿਪ ਹੰਡੂਰ ਕਟੌਚੀਆ ਗ੍ਵਾਲੇਰੀ ਭਟ ਬ੍ਰਿੰਦ ॥੧॥ ਚੌਪਈ॥ ਇੱਤ੍ਰਾਦਿਕ ਸਭਿ ਮਿਲਿ ਕਰਿ ਆਏ। ਭੀਮਚੰਦ ਸਨਮਾਨ ਬਿਠਾਏ। ਸਭਿ ਕੋ ਲੇ ਸੰਗ ਗਯੋ ਰਸੋਈ। ਬਸਤ੍ਰ ਉਤਾਰਿ ਥਿਰੇ ਸਭਿ ਕੋਈ ॥ ੨ ॥ ਚਾਦਰ ਜਾਮਾ ਪਾਗ ਉਤਾਰੀ। ਏਕ ਉਪਰਨਾ[3] ਕਰ ਮਹਿਂ ਧਾਰੀ। ਚਰਨ ਪਖਾਰਤਿ ਚੌਂਕੇ ਬਰੇ। ਨਿਜ ਨਿਜ ਆਸਨ ਪਰ ਨ੍ਰਿਪ ਥਿਰੇ॥੩॥ਆਗੇ ਸਭਿ ਕੇ ਧਰਿ ਪਨਵਾਰੇ[4]।ਭਾਤ[5] ਪਰੋਸਜੋ ਭਲੀ ਪ੍ਰਕਾਰੇ। ਬਹੁਰ ਸਲਵਣੇ ਨਾਨਾ ਭਾਂਤਿ। ਸੂਪਕਾਰ ਤਥਿ ਧਰਿ ਧਰਿ ਜਾਤਿ ॥੪॥ ਖਾਨ ਲਗੇ ਜਬਿ ਕੌਰ[6] ਉਠਾਏ। ਕਹਿਲੂਰੀ ਤਥਿ ਕੁਛ ਮੁਸਕਾਏ। ਦੇਖਿ ਕੇਸਰੀ ਚੰਦ ਦਿਸ਼ਾ ਕੋ। ਹਾਸ ਕਰਤਿ ਭਾਖਤਿ ਇਮ ਤਾ ਕੋ[7] ॥ ੫ ॥ 'ਯੱਧੀ ਦਿਯੋ[8] ਭਾਤ ਕਹੁ ਖਾਣੇ। ਇਸ ਕਾਰਨ ਘਰ

[1]ਬਹੁਤਾ। [2]ਪੰਛੀ। [3]ਸਾਫਾ। [4]ਪੱਤਲਾਂ। [5]ਰਿੱਧੇ ਹੋਏ ਚਾਵਲ। [6]ਗ੍ਰਾਹੀਆਂ। [7]ਤਿਸ ਨੂੰ। [8]ਇਕ ਰੰਦੀ ਗਾਲੀ ਦਾ ਸੰਬੋਧਨ ਹੈ ਜੋ ਹਰ ਪਹਾੜੀਏ ਦੇ ਮੂੰਹ ਤੇ ਚੜ੍ਹਿਆ ਹੁੰਦਾ ਹੈ। ਜੇ ਕਦੇ ਕਵਿ ਜੀ ਦਾ ਇਥੇ ਪਾਠ ਹੋਵੇ 'ਯਦਧੋਤੁਸ' ਤੇ ਲਿਖਾਰੀਆਂ ਦੀ ਅਣਜਾਣਤਾਂ ਨੇ ਗਾਲ ਦਾ ਰੂਪ ਦੇ ਦਿਤਾ ਹੋਵੇ, ਤਾਂ 'ਯਦਧੋਤੁਸ' ਦਾ ਅਰਥ ਹੈ 'ਜਿਸ ਕਾਰਨ ਕਰਕੇ'। ਅਗੇ ਜ਼ੋਰ ਨਾਲ ਫਿਰ ਦੁਹਰਾਉਂਦਾ ਹੈ 'ਇਸ ਕਾਰਨ ਕਰਕੇ ?' ਤੇ ਫਿਕਰਾ ਮੁਕਦਾ ਹੈ ਅੰਕ ੭ ਵਿਚ 'ਇਤ ਆਏ ਸਭਿ ਦੇਹੁ ਬਤਾਈ'।

ਛੋਡਿ ਪਯਾਨੇ।ਕਿਧੌਂ ਅਨੰਦਪੁਰ ਹੇਤੁ ਛੁਟਾਵਨਿ।ਲਰਿ ਗੋਬਿੰਦ ਸਿੰਘ ਗੁਰੂ ਹਟਾਵਨਿ ॥੬॥ ਇਤ ਆਏ? ਸਭਿ ਦੇਹੁ ਬਤਾਈ। ਬਿਤੇ ਮਾਸ ਤੇ ਦਿਨ ਅਧਿਕਾਈ। ਗਾਢੀ ਗੜ੍ਹੀ ਲੋਹਗੜ ਨਾਮੂ।ਸੋਭੀ ਨਹੀਂ ਛੁਟੀ[1] ਕਨਾ ਕਾਮੂ? ॥੭॥ਸਰਸੋ ਨ ਕੁਝ ਗੁਰ ਕਨ[2] ਚਢਿ ਆਏ।ਬੀਰ ਹਜ਼ਾਰਹੁੰ ਮਾਰਿ ਖਪਾਏ। ਕਨਾ ਮੁਖ ਲੇ ਕਰਿ ਸਦਨ ਸਿਧਾਰੋ। ਕਹਿ ਗਿਰਪਤਨਿ ਕਹਾਂ ਜਗ ਸਾਰੋ[3]? ॥੮॥ਕਹਾਂ ਬੀਰਤਾ ਰਹੀ ਤੁਮਾਰੀ।-ਮਿਲਿ ਸਭਿ ਲਰੋ ਸਰੀ ਨਹਿ ਕਾਰੀ। ਏਕ ਗੁਰੂ ਪੁਨ ਦੇਸ਼ ਬਿਹੀਨਾ। ਚਮੂੰ ਨ,ਕਿਯ ਇਕ ਪੰਥ-ਨਵੀਨਾ॥੯॥ਭਯੋ ਉਪਾਇ ਨ ਕਿਸ ਤੇ ਕੋਈ। ਪਚਿ ਹਾਰੇ ਪਰਬਤ ਪਤਿ ਜੋਈ-।ਸ਼ਾਹੁ ਆਦਿ ਸਗਰੇ ਇਮ ਕਹੈਂ। ਕਹਾਂ ਸੁਜਸੁ ਤੁਮਰੋ ਤਥਿ ਰਹੈ॥ ੧੦ ॥ਇਸ ਤੇ ਆਛੀ ਲਰਤਿ ਨ ਜਥੈ[4]। ਭਰਮ ਸਮੇਤ ਹੁਤੇ ਹਮ ਸਥੈ[5]। ਰਾਤਿ ਮੋਰਚਾ ਮਾਰਿ ਖਪਾਯੋ। ਸੁਭਟ ਬ੍ਰਿੰਦ ਕੋ ਨਹਿ ਅਟਕਾਯੋ ॥ ੧੧ ॥ ਸਭਿ ਕ੍ਰਾਤਨਿ ਕੀ ਮਸਲਤ ਕਰੋਂ।ਲਸ਼ਕਰ ਘਨੋ ਮੇਲ ਕਰਿ ਲਰੋਂ। ਅਬਿ ਤੁਮ ਕਰਹੁ ਬਿਚਾਰਨਿ ਸਾਰੇ। ਕਿਮਿ ਰਹਿ ਆਵੈ ਲਾਜ ਹਮਾਰੇ?'॥੧੨॥ ਚਮਕਨੋ ਰਿਸਨੋ ਕੇਸਰੀਚੰਦ। 'ਕਨਾ ਮਸਲਤ ਹਮ ਕਰਨਿ ਬਿਲੰਦ? ਪਿਖਹੁ ਕਾਲ ਹੁਇ ਸਿਘਰ ਮੇਰਾ। ਸਿੰਘਨ ਕਰਹੁੰ ਲਥੇਰ ਪਥੇਰਾ ॥੧੩॥ ਕਹੈਂ ਲੋਹਗੜ ਨਾਮ ਕਠੋਰਾ। ਕਾਗਤ ਸਿਕਤਾ[6] ਸਮ ਦਿਯੋਂ ਫੋਰ।ਮਸਤ ਮਤੰਗ ਮਹਾਂ ਬਲ ਧਾਮੂ। ਆਵਹਿ ਪੁਨ ਹਮਰੇ ਕਿਸ ਕਾਮੂ ॥ ੧੪ ॥ ਚਹੂੰ ਦਿਸ਼ਿਨ ਕੋ ਭਜਿ ਕੈ ਘੇਰਾ। ਸਗਰੀ ਚਮੂੰ ਕਰਹੁ ਮੈਰਾ ਮੇਰਾ। ਹੁਇ ਸਨਮੁਖ ਤੋਰਹਿੰ ਦਰਵਾਜ਼ਾ। ਦੁੰਦਭਿ ਢੋਲਨਿ ਲੇ ਸਭਿ ਬਾਜਾ ॥ ੧੫ ॥ ਕਿਤਿਕ ਸਿੰਘ ਹੈਂ ਅਟਕਹਿ ਆਗੇ।ਹੋਹਿ ਕਤਲ ਕਰ ਪਿਖਿ ਕੈ ਭਾਗੇਂ[7]। ਕਨੋਂ ਆਲਸ ਕੋ ਧਰਿ ਥਿਰ ਹੋਏ। ਜੰਗ ਮੋਰ ਦੇਖਹੁ ਸਭਿ ਕੋਏ[8] ॥੧੬॥ ਇਮ ਬਾਤੈਂ ਕਰਿ ਭੋਜਨ ਖਾਤੇ। ਉਠੇ ਬਹੁਰ ਰਿਸ ਤੇ ਦ੍ਰਿਗ ਰਾਤੇ[9]।ਸਭਾ ਲਗਾਇ ਥਿਰੇ ਸਭਿ ਰਾਜੇ। ਨਿਸ਼ਚੈ ਕਰਨਿ ਆਪਨੋ ਕਾਜੇ॥੧੭॥ਸਭਿਨਿ ਸੁਨਾਵਤਿ ਕਹਿ ਗ੍ਵਾਲੇਰੀ। 'ਅਬਿ ਲੌ ਲਰੇ ਜੀਤ ਨਹਿ ਹੋਰੀ। ਪੁਰਿ

[1]ਲੋਹਗੜ ਨਾਮੇ ਗੜ੍ਹੀ (ਕੋਹੜੀ ਅੱਡੀ) ਤਕੜੀ ਸੀ (ਜੋ) ਤੁਸਾਂ ਤੋਂ ਨਹੀਂ ਛੁਡਾਈ ਜਾ ਸਕੀ। [2]ਵੱਲ। [3]ਸਾਰਾ ਜਗਤ ਪਹਾੜੀ ਰਾਜਿਆਂ ਨੂੰ ਕੀ ਕਹੇਗਾ। [4]ਚੰਗੀ ਗੱਲ ਸੀ ਜੇ ਉਦੋਂ ਹੀ ਨਾ ਲੜਦੇ। [5]ਭਾਵ ਜਦੋਂ ਸਾਡਾ ਭਰਮ ਥਣਿਆਂ ਹੋਇਆ ਸੀ। [6]ਕਾਗਜ਼ ਤੇ ਰੇਤ ਵਾਂਗ। [7]ਹਥ ਦੇਖ ਕੇ ਭੱਜ ਜਾਣਗੇ। [8]ਲਾਲ ਅੱਖੀਆਂ ਕਰਕੇ।

ਕੋ ਘੇਰੋ ਸਿੱਧ ਨ ਹੋਯੋ। ਆਵਤਿ ਜਾਤੇ ਦਾਵ ਨ ਜੋਯੋ[1] ॥ ੧੮ ॥ ਲਰਨ ਸਮਾਜ ਅੰਨ ਬਹੁਤੇਰਾ। ਲੇ ਪ੍ਰਵੇਸ਼ ਭੇ ਕੇਤਿਕ ਬੇਰਾ[2]। ਸੁਨਿ ਨ੍ਰਿਪ ਹੈਡੂਰੀ ਤਬਿ ਕਹੇ। ਘੇਰਾ ਨਹੀਂ ਨੀਕ ਬਿਧਿ ਰਹੇ॥ ੧੯ ॥ ਇਕਠੇ ਕਰਿ ਭਟ ਸਨਮੁਖ ਚਲੈਂ। ਮਸਤ ਮਤੰਗ ਦ੍ਵਾਰ ਕੋ ਭਿਲੈ[3]। ਤੋਮਰ, ਤੁਪਕ, ਤੀਰ ਤਰਵਾਰੈਂ। ਅਰੈ ਅੱਗੁ ਤਿਹ ਤਤਛਿਨ ਮਾਰੈਂ ॥ ੨੦ ॥ ਪਰਸਹਿ ਨਹੀਂ ਚਮੂੰ ਤਿਸ ਬਾਰੀ। ਗਮਨਹਿ ਬਾਂਧੇ ਚੁੰਗ[4] ਅਗਾਰੀ।ਹਤਹੁ ਲੋਹਗੜ ਕਾਰਜ ਭਲੋ। ਬਹੁਰ ਸ਼ਹਿਰ ਦਿਸ਼ਿ ਸੁਖ ਸੋਂ ਚਲੋ ॥ ੨੧ ॥ ਭਾਜੈ ਗੁਰੂ ਕਿਧੌਂ ਮਿਲਿ ਪਰੈ।ਇਸ ਪ੍ਰਕਾਰ ਤੇ ਕਾਰਜ ਸਰੈ'।ਮੰਡਸਪਤੀਸੁਨਤਿ ਸਭਿ ਮਤ ਕੋ। ਬੋਲਯੋ ਬਾਕ ਦੇਖਿ ਗਰਬਤਿ ਕੋ[5] ॥ ੨੨ ॥ 'ਸ਼੍ਰੀ ਨਾਨਕ ਗਾਦੀ ਬਡ ਭਾਰੀ। ਮੀਰ ਪੀਰ ਸਭਿ ਨਿਵੈਂ ਅਗਾਰੀ। ਤੁਮ ਤੇ ਕਿਮ ਹੋਵਹਿ ਸੋ ਹੀਨ। ਸ਼੍ਰੀ ਹਰਿ ਗੋਵਿੰਦ ਸੈਘਰ ਕੀਨਿ ॥ ੨੩ ॥ ਸ਼ਾਹੁ ਚਮੂੰ ਤਉ ਭਿਰ ਕਰਿ ਹਾਰਸੋ।ਪੁਨ ਮਨ ਤੇ ਰਿਸ ਕਰਿ ਨਿਰਵਾਰਸੋ[6]। ਕਸੋਂ ਨ ਬਿਚਾਰਤਿ ਅਪਨਿ ਲਰਾਈ। ਲਰਤਿ ਮਰਤਿ, ਜੈ ਭੀ ਕਬਿ ਪਾਈ[7] ? ॥ ੨੪ ॥ ਨਾਹਕ ਦ੍ਵੈਸ਼ ਬਧਾਇ ਬਡੇਰਾ। ਸਭਿ ਇਕਠੇ ਹੁਇ ਪਾਯੋ ਝੇਰਾ। ਮਿਲਤਿ ਆਪਨੇ ਕਾਜ ਸਵਾਰਤਿ। ਹੁਇ ਪੂਰਨ, ਗੁਰ ਬਾਕ ਉਚਾਰਤਿ ॥ ੨੫ ॥ ਚਮੂੰ ਸਕੇਲਿ ਸਮੂਹ ਲਰਾਵਹੁ। ਸਭਿ ਬਲ ਲਾਇ ਫਤੇ ਤੁਮ ਪਾਵਹੁ।ਇਤ ਦਿਸ਼ਿ ਤੇ ਗੁਰ ਕੋ ਨਿਕਸਾਵਹੁ।ਹੁਇ ਨਚਿੰਤ ਤੁਮ ਗ੍ਰਾਮ ਬਸਾਵਹੁ ॥ ੨੬ ॥ ਇਹ ਸਭਿ ਝੂਠ ਨ ਲੇਵਹੁ ਕੈਸੇ।ਅਘਵੰਤਨ ਸੁਰਪਰਿ ਨਹਿ ਜੈਸੇ।ਅਬਿ ਭੀ ਮੇਲ ਕਰੋ ਸੁਖ ਪਾਵੋ।ਸ਼ੋਧ ਸਹਤ ਨਿਜ ਸਦਨ ਸਿਧਾਵੋ'॥੨੭॥ਸੁਨਿ ਮੰਡਿਸਪਤਿ ਤੇ ਅਸ ਬਾਨੀ। ਰਿਸਸੋ ਕੇਸਰੀਚੰਦ ਬਖਾਨੀ। 'ਕਜ਼ਾ ਮਤ ਦੇਤਿ ਕਾਤੁਰਨ ਕੇਰੀ। ਗੁਰ ਪੱਖੀ ਬੁਧਿ ਲਖੀਅਤਿ ਤੇਰੀ ॥੨੮ ॥ ਪ੍ਰਾਤਿ ਹੋਤਿ ਹੇਰਹੁ ਰਣ ਮੇਰਾ। ਲਿਹੁ ਸਭਿ ਕੋ ਦਲ ਸੈਗ ਘਨੇਰਾ। [8]ਰਵਿ ਅਸਤਨ ਤੇ ਪੂਰਬ ਜਬੈ। ਜੇ ਨਹਿ ਲੋਹਗੜ ਤੋੜੈਂ ਤਬੈ ॥ ੨੯ ॥ ਤੌ ਨਿਜ ਪਿਤ ਤੇ ਜਨਮਸੋਂ ਨਾਹੀ।ਮੁਖ ਨ ਦਿਖਾਵਹੁ ਰਾਜਨਿ ਮਾਂਹੀ।ਸ਼ਾਲਗਰਾਮ ਅਵੱਗਯਾ ਦੋਸ਼ਾ।ਲਗਹਿ ਮੋਹਿ ਜੇ ਹਟਿ ਹੌਂ ਰੋਸ[9] ॥ ੩੦ ॥ ਲਾਤ ਪ੍ਰਹਾਰਨਿ

---

[1]ਸਿੱਖ ਅੰਦਰ ਜਾਂਦੇ ਰਹੇ (ਸਾਥੋਂ ਕੋਈ) ਦਾਉ ਨਾ ਹੋ ਸਕਿਆ। [2]ਭਿੜੇਗਾ, ਭੰਨੇਗਾ। [3]ਟੱਲੇ ਖੜਕੇ। [4]ਹੰਕਾਰ ਕਰਦੇ ਨੂੰ। [5]ਗੁੱਸਾ ਦੂਰ ਕਰ ਦਿੱਤਾ। [6]ਕਦੇ ਜਿੱਤ ਪਾਈ ਜੇ ? । [7]ਪੂਰ ਕਰੜੀਆਂ ਸਹੁਵਾਂ ਖਾਣ ਲੱਗਾ ਹੈ। [8](ਅਪਨੇ) ਗੁੱਸੇ ਤੋਂ ਪਿੱਛੇ ਹਟਾਂ ਜਾਂ।

ਕਰਹਿ ਜੁ ਧੈਨੁ[1]। ਬਰਜਹਿ ਬੇਦਨ ਬਿੱਦਸਾਧੈਨ[2]। ਦੇਹਿ ਸਤੀ ਕੋ ਪਤਿੱ-ਬ੍ਰਤ ਟਾਰੈ[3]। ਗਨ ਦੇਵਨ ਕੀ ਨਿੰਦ ਉਚਾਰੈ ॥ ੨੧ ॥ ਕੰਨਜਾ ਮਾਰਨ, ਦਿਜ ਸੰਘਾਰਨਿ। ਕਰਨਿ ਸੰਤ ਸੋਂ ਦ੍ਰੋਹ ਅਕਾਰਨ। ਚਲਤਿ ਲੋਹਗੜ ਤੇ ਮੁਖ ਫੇਰੇ[4]। ਏ ਸਭਿ ਪਾਪ ਚਢਹਿ ਸਿਰ ਮੇਰੇ ॥੨੨॥ ਕਹਾਂ ਖਾਲਸਾ ਸਿੰਘ ਜੁ ਥੋਰੇ। ਦੇਖਹੁ ਦਲ ਬਿਲੰਦ ਨਿਜ ਓਰੇ।ਆਟੇ ਬਿਖੈ ਮੇਲਿਯਤਿ ਲੌਨ। ਅੰਤਰ ਇਤੋ ਲਖਹਿ ਨਹਿੰ ਕੌਨ[5] ? ॥ ੨੩ ॥ ਇਕਠੇ ਹੁਇ ਨਹਿੰ ਕਰੀ ਲਰਾਈ। ਦੂਰ ਦੂਰ ਸਗਰੀ ਪਸਰਾਈ। ਇਕ ਥਲ ਸਿੰਘ ਮਿਲਹਿੰ ਤਬਿ ਲਰੈਂ।ਊਪਰ ਆਨਿ ਹੋਲ ਕੋ ਕਰੈਂ॥੨੪॥ਢਤੇ ਲੇਤਿ ਪੁਨ ਪੁਰਿ ਬਰਿ ਜਾਵੈਂ। ਲਾਇ ਘਾਤ ਚੋਰਨਿ ਜਿਮ ਧਾਵੈਂ[6]।ਭੀਮਚੰਦ ਕੋ ਰਿਦੈਅਨੰਦ:–[7]ਸਾਧ ਸਾਧ ਤੂੰ ਬੀਰ ਬਿਲੰਦ ॥੨੫॥ [8]ਅਬਹਿ ਨਹੀਂ ਪੁਰਸ਼ਾਰਥ ਕਰੈਂ। ਹਤੋ ਰਿਪੁਨਿ ਜਬਿ ਕਬਿ ਤੂੰ ਲਰੈਂ[9]। ਪੁਰਿ ਘੇਰਾ ਅਬਿ ਦੇਹੁ ਹਟਾਇ। ਕਰਹੁ ਸਕੇਲਨ ਦਲ ਸਮੁਦਾਇ ॥ ੨੬ ॥ ਆਛੀ ਲਾਗਹਿ ਮਸਲਤ ਤੋਰੀ। ਲੇਹੁ ਕਾਲ[10] ਇਸ ਗੜ ਕੋ ਤੋਰੀ। ਅਬਿ ਹੀ ਤੇ ਦਿਹੁ ਭੇਜ ਮਸਾਲੇ। ਮਦ ਪਿਲਾਇ ਕਰਿ ਪ੍ਰਾਤਿ ਬਿਸਾਲੇ ॥ ੨੭ ॥ ਲੈ ਸਗਰੇ ਦਲ ਹੋਹੁ ਪਿਛਾਰੀ। ਸਿੰਘਾਰਹੁ ਜੋ ਆਇ ਅਗਾਰੀ। ਏਕਤਾਣ[11] ਹੁਇ ਪਹੁੰਚਹੁ ਸਾਰੇ। ਇਮ ਲੀਜਹੁ ਗੜ੍ਹ ਤੋੜਿ ਸੁਖਾਰੇ[12] ॥੨੮॥ ਪੂਰਨੋ ਕਾਲ[13] ਸਮੀਪ ਮਰਣ ਕੋ। ਕੀਨ ਕੇਸਰੀ ਚੰਦ ਪਰਣ ਕੋ। ਤਮਾਰੀ ਕਰਨਿ ਲਗੇ ਕਹਿਲੂਰੀ। ਲਖਹਿ ਕਿ–ਹੋਹਿ ਲਾਲਸਾ ਪੂਰੀ–॥ ੨੯ ॥ ਜਹਿੰ ਕਹਿੰ ਭੋਰਨਿ ਮਹਿੰ ਨਰ ਫੇਰਾ। [14]ਇਕਠੇ ਹੋਹਿ ਤਮਾਗ ਦਿਹੁ ਘੇਰਾ। ਹੋਲਾ ਕਰਹਿੰ ਬਨਹਿੰ ਸੁਖਦਾਈ। ਲੇਹੁ ਲੋਹ-ਗੜ ਕੋ ਛੁਟਵਾਈ ॥ ੪੦ ॥ ਪਾਛੇ ਸਭਿ ਸੁਖੈਨ ਹੁਇ ਜਾਈ। ਗੁਰ ਗੋਬਿੰਦ ਸਿੰਘ ਦੇਹੁ ਪਲਾਈ[15]। ਸਭਿ ਮਹਿੰ ਪ੍ਰਗਟ ਭਈ ਇਹ ਮਸਲਤ। [16]ਹੋਤਿ ਪ੍ਰਾਤਿ ਕੇ ਲੇਹਿੰ ਦੁਰਗ ਹਤਿ[17] ॥ ੪੧ ॥ ਨਿਜ ਨਿਜ ਸਿਵਰ ਗਏ ਸਭਿ ਰਾਜੇ। ਚਿਤਵਤਿ ਜਾਤਿ ਜੰਗ ਕੇ ਕਾਜੇ।–ਸੰਘਰ ਅੰਤ[18] ਹੋਇ ਹੈ ਪ੍ਰਾਤੀ।

---

[1]ਭਾਵ ਗਊ.ਨੂੰ ਲੱਤ ਮਾਰਨ ਦਾ ਦੋਸ਼। [2]ਭਾਵ ਵੇਦ ਵਿਦਿਆ ਪੜ੍ਹਨ ਤੋਂ ਹਟਾਉਣ ਦਾ ਦੋਸ਼। [3](ਕਿਸੇ) ਸਤੀ ਦਾ ਪਤਿਬ੍ਰਤਿ ਭੰਗ ਕਰ ਦੇਵੇ, ਉਹ ਦੋਸ਼। [4]ਜੇ ਲੋਹਗੜ ਉਪਰ ਚੱਲਣੋਂ ਮੈਂ ਮੂੰਹ ਫੇਰਾਂ ਤਾਂ"। [5]ਇਤਨਾ ਹੀ ਫਰਕ ਹੈ ਕਿਹੜਾ ਨਹੀਂ ਜਾਣਦਾ। [6]ਤੂੰ (ਕੋਈ) ਹੁਣ ਹੀ ਤਾਂ ਪੁਰਸ਼ਾਰਥ ਨਹੀਂ ਕਰਨ ਲਗਾ ਤੂੰ ਜਦ ਕਦੇ ਲੜਿਆ ਹੈਂ ਵੈਰੀ ਮਾਰਦਾ ਰਿਹਾ ਹੈਂ। [7]ਕੱਲ ਨੂੰ। [8]ਇਕ ਥਲ। [9]ਕਾਲ ਦੇ ਪੂਰੇ ਜਾਕੇ। [10]ਅੰਤਲਾ ਜੁੱਧ। (ਅ) ਜੰਗ ਦਾ ਅੰਤ।

ਪ੍ਰਾਪਤਿ ਜੈ ਕਿ ਪਰਾਜੈ ਬਾਤੀ[1]–॥ ੪੨ ॥ ਡੇਰੇ ਗਯੋ ਕੇਸਰੀ ਚੰਦ। ਪਿਖਿ ਹਾਥੀ ਕੋ ਗਰਬ ਬਿਲੰਦ। ਗਿਰ ਕੋ ਸ਼੍ਰਿੰਗ ਮਨੋ ਬਲ ਭਾਰੀ। ਖਰੋ ਝੂਲਤੋ ਬਲ ਬਹੁ ਧਾਰੀ ॥ ੪੩ ॥ ਤਵੈ ਪੁਲਾਦੀ ਢਾਲ ਬਿਸਾਲਾ। ਲਏ ਸਕੇਲ ਅਨਾਇ ਉਤਾਲਾ। ਸਾਰ ਬਾਰਨੀ ਬਹੁਤ ਮੰਗਾਈ। ਅਪਰ ਵਸਤੁ ਆਨੀ ਸਮੁਦਾਈ ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਕੇਸਰੀਚੰਦ ਪ੍ਰਣ ਕਰਨ' ਪ੍ਰਸੰਗ ਬਰਨਨੰ ਨਾਮ ਏਕ ਬਿੰਸਤੀ ਅੰਸੂ ॥ ੨੧ ॥

੨੨. [ਦੁਲੀਚੰਦ ਨੇ ਡਰ ਜਾਣਾ]।

ਦੋਹਰਾ ॥ ਲਰਤਿ ਚੁਗਿਰਦੇ ਮੋਰਚੇ[2] ਉਠਨਿ ਲਗੇ ਜਿਸ ਕਾਲ। ਜ੍ਵਾਲਾ-ਬਮਣੀ ਖਾਲਸੇ ਕਸਿ ਕਸਿ ਤਜੀ ਉਤਾਲ ॥ ੧ ॥ ਚੌਪਈ ॥ ਤਜਿ ਤਜਿ ਮੁਰਚਾ ਭਾਜੇ ਜਸੋਂ ਜਸੋਂ। ਕਸਿ ਕਸਿ ਤੁਪਕ ਪ੍ਰਹਾਰੈਂ ਤਸੋਂ ਤਸੋਂ। ਲਗਿ ਲਗਿ ਗੁਲਕਾਂ ਘਾਯਲ ਹੋਏ। ਘਾਵ ਕੁਥਾਇ ਕਿਤਿਕ ਮਰਿ ਸੋਏ ॥ ੨ ॥ ਪਹੁੰਚਹਿੰ ਸਿੰਘ ਲੁਟਹਿੰ ਹੱਥਸਾਰਹਿੰ। ਜਯਤਿ ਮਿਲਹਿੰ ਕਟੀਆ ਕਰਿ ਡਾਰਹਿੰ। ਗਈ ਗੁਰੂ ਢਿਗ ਸੁਧਿ ਤਬਿ ਸਾਰੀ। 'ਤਜਿ ਤਜਿ ਮੁਰਚੇ ਜਾਤਿ ਪਹਾਰੀ॥੩॥ਥਡੇ ਮੋਰਚੇ ਹੈਂ ਜਿਸ ਥਾਨਾ।ਤਹਿੰ ਤਹਿੰ ਥਿਰੇ ਬਨੇ ਸ਼ਵਧਾਨ॥ ਘੇਰਾ ਦਯੋ ਪੁਰੀ ਕੋ ਛੋਰਿਘਾਲ ਲੋਹਗੜ ਓਰਹਿੰ[3] ਜ਼ੋਰ'॥੪॥ਇਤਨੇ ਮਹਿੰ ਗੌਪ ਜੁ ਹਲਕਾਰਾ[4]। ਗੁਰ ਢਿਗ ਆਇ ਬ੍ਰਿਤੰਤ ਉਚਾਰਾ। 'ਪ੍ਰਭੂ ਜੀ! ਅਹੈ ਵਹਿਰ ਸੁਧਿ ਜੈਸੀ। ਸੁਨੀ ਪਿਖੀ ਮੈਂ ਕਹਿ ਹੌਂ ਤੈਸੀ ॥ ੫ ॥ ਰਾਤਿ ਮੋਰਚਾ ਮਾਰਸੋ ਜਬੈ।ਭੀਮਚੰਦ ਦੁਖ ਝੂਰਸੋ ਤਬੈ।ਰਾਜੇ ਸਕਲ ਹਕਾਰਿ ਸਕੇਲੇ। ਸਮੈਂ ਰਸੋਈ ਕੋ ਜਬਿ ਮੇਲੇ[5]॥੬॥ਸਭਿ ਮਹਿੰ ਕਹਸੋ ਮਨੋਰਥ ਆਪਨਿ।ਲਸ਼ਕਰ ਹੋਇ ਬਿਲੰਦ ਬਿਖਾਪਨ[6]।ਸਰਬ ਸਭਾ ਮਹਿੰ ਗਰਬ ਬਖਾਨ।ਪਰਣਕੇਸਰੀ ਇਸ ਬਿਧਿ ਠਾਨਾ ॥ ੭ ॥–ਹੋਤ ਪ੍ਰਾਤਿ ਕੋ ਹਾਥੀ ਪੇਲੌਂ। ਦਲ ਕੋ ਸਕਲ ਸੁਭਟ ਸੰਗ ਮੇਲੌਂ। ਦ੍ਵਾਰ ਲੋਹਗੜ ਕੋ ਤੁੜਵਾਵੌਂ।ਨਤੁ ਰਾਜਨ ਮਹਿੰ ਮੁਖ ਨ ਦਿਖਾਵੌਂ ॥ ੮ ॥ ਘੇਰਾ ਦੇਹੁ ਛੋਰ ਪੁਰਿ ਕੇਰਾ। ਪਰਹਿ ਲੋਹਗੜ ਜੰਗ ਬਡੇਰਾ–। ਤੁਮ ਸਮਰਥ ਚਾਹਹੁ ਤਿਮ ਕਰਹੁ। ਕੀਟੀ ਤੇ ਕੁੰਚਰ ਕੋ ਦਰਹੁ ॥ ੯ ॥ ਤਉ ਬਿਚਾਰੋ ਗਜ ਕੋ ਆਵਨਿ। ਤਿਸ ਕੋ ਚਹੀਯਤਿ ਜਤਨ ਬਨਾਵਨਿ। ਨਤੁ ਦ੍ਵਾਰੇ ਕੋ ਮਸਤਕ ਮਾਰਹਿ।ਗਾਢੇ ਬਡੇ ਕਪਾਟ ਉਖਾਰਹਿ

[1] ਜਾਂ ਹਾਰ (ਇਕ) ਗਲ ਦੀ ਪ੍ਰਾਪਤੀ ਹੋ ਜਾਏਗੀ। [2] ਮੋਰਚਿਆਂ ਤੋਂ। [3] ਤਰਫ। [4] ਸੁੰਹੀਆਂ ਦੇ ਹੋਏ। [5] ਕਾਸ਼ ਹੁੰਦਾ ਹੈ (ਸਾਡਾ) [ਵਿ+ ਖਾਪਨ=ਬਹੁਤ ਖਪਦਾ ਹੈ]।

॥ ੧੦ ॥ ਮਹਾਂ ਬਲੀ ਹੈ ਮਸਤ ਸਦਾਈ । ਦ੍ਰਿੜ੍ਹ ਤਰੁ[1] ਟੱਕਰ ਮਾਰਿ ਗਿਰਾਈ। ਤਿਹ ਸਮ ਗਜ ਬਲਵੰਤ ਨ ਔਰ । ਸ਼ਾਹੁ ਆਦਿ ਜੋ ਨ੍ਰਿਪਤਨਿ ਠੌਰ[2]॥੧੧॥ਮਹਾਰਾਜ ਸੈਧਨਾ ਅਬਿ ਹੋਈ।ਕਰਹੁ ਜਤਨ ਨਿਸ ਮਹਿੰ ਅਸ ਕੋਈ । ਜਿਤ ਤੇ ਦ੍ਵਾਰ ਨਹੀਂ ਗਜ ਆਵੈ। ਲਾਖਹੁ ਸੁਭਟ ਪਿਛਾਰੀ ਧਾਵੈਂ[3] ॥ ੧੨ ॥ ਸੁਨਿ ਸਤਿਗੁਰ ਘਟਿਕਾ ਲਗਿ ਮੌਨ । ਜਿਨ ਕੇ ਮਨ ਕਿਸ ਕੋ ਕਬਿ ਭੌ ਨ। ਚਿੰਤਮਾਨ ਸਗਰੇ ਹੁਇ ਗਏ।ਢੀਲ ਬਲੀ ਬਡ ਜਾਨਤਿ ਭਏ ॥੧੩॥ਗੁਰ ਕਰੁਨਾ ਬਿਨ ਅਰੈ ਨ ਕੋਈ।ਸ਼ਸਤ੍ਰ ਘਾਵ ਜਿਸਕੇ ਨਹਿੰਹੋਈ। ਲੋਹੇ ਸੰਗ ਮਢੋ ਤਨ ਜੋਇ । ਕਹਾਂ ਘਾਵ ਕੋ ਜਾਨਹਿ ਸੋਇ ॥੧੪॥ ਬਿਰੇ ਸਿੰਘ ਗੁਰ ਕੇ ਚਹੁੰਫੇਰੇ ।–ਕਹੈਂ ਕਹਾਂ–ਸਗਰੇ ਮੁਖ ਹੇਰ[4]। ਚਿਤਵਹਿੰ ਦੀਰਘ ਏਵ ਉਪਾਇ। ਜਿਸ ਤੇ ਦੁਰਦ ਨਿਵਾਰ ਜਾਇ॥੧੫॥ਦੁਨੀਚੰਦ ਇਤਨੇ ਮਹਿੰ ਆਯੋ । ਲੰਬੋਦਰ ਤਬਿ ਥੂਲ[5] ਦਿਸਾਯੋ । ਬਡੇ ਜੁਗਮ ਭੁਜ-ਦੰਡ ਪ੍ਰਚੰਡੇ । ਤਿਮ ਛਾਤੀ ਆਯੁਤ ਬਰ ਬੰਡੇ[6]॥ ੧੬॥ ਦੀਰਘ ਬਦਨ* ਸ਼ਮਸ ਬਡ ਸੋਤ। ਕਟ ਕਸਿ ਧੋਤੀ ਬਨਸੋ ਸੁਚੇਤ । ਸੁਨਿ ਕਰਿ [7]ਭੁੰਰ ਹੋਇ ਹੈ ਹੋਲਾ । ਮਸਤ ਮਤੰਗ ਅੱਗੂ ਦੇ ਪੋਲਾ[8] ॥ ੧੭ ॥ ਜਤਨ ਬਨਾਵਨਿ ਸੁਨਿਬੇ ਕਾਰਨ[9] । ਆਯੋ ਪ੍ਰਭੁ ਕੋ ਕਰਨੋ ਨਿਹਾਰਨ।ਦੋਨਹੁੰ ਜੰਘ ਦੀਰਘਾ ਭਾਰੀ । ਗਰ ਸ਼ਮਸ਼ੇਰ ਬਿਸਾਲੀ ਡਾਰੀ ॥ ੧੮ ॥ ਗੁਰ ਸੰਗਤਿ ਮਹਿੰ ਨਿਤ ਬਿਚਰੰਤਾ । ਸਦਾ ਤਿਹਾਵਲ ਤੇ ਤ੍ਰਿਪਤੰਤਾ । ਗਨ ਸਿੱਖਨ ਪਰ ਹੁੰਕਮ ਕਰੰਤਾ । ਗੁਰ ਕੀ ਕਾਰ ਲੇਤਿ ਧਨਵੰਤਾ ॥ ੧੯ ॥ ਸਾਲ੍ਹੋ ਸੁਤ ਮਸੰਦ ਕੋ ਨੰਦਨ । ਜਿਨ ਕੋ ਕਰਹਿੰ ਹਜ਼ਾਰਹੁੰ ਬੰਦਨ । ਨਿਤ ਭੋਗਤਿ ਸੁਖ ਰਹਸੋ ਘਨੇਰੇ । ਸ਼੍ਰੀ ਅੰਮ੍ਰਿਤਸਰ ਥਾਸ ਬਡੇਰੇ ॥ ੨੦ ॥ ਆਵਤਿ ਕੋ ਅਵਿਲੋਕਿ ਕ੍ਰਿਪਾਲਾ।ਮੁਸਕਾਵਤਿ ਬੋਲੇ ਤਿਸ ਕਾਲਾ।'ਕਨਾ ਰਾਜਨ ਕੋ ਮਸਤ ਮਤੰਗ। ਕਹਾਂ ਅਧਿਕ ਤਿਸ ਕੇ ਬਲਿ ਅੰਗ ॥ ੨੧ ॥ ਗੁਰ ਘਰ ਦੁਨੀਚੰਦ ਬਡ ਹਾਥੀ । ਇਸਹਿ ਲਰਾਵਹਿੰਗੇ ਤਿਸ ਸਾਥੀ । ਮਹਾਂ ਮਸਤ ਇਹ ਗੁਰ ਬਲ

[1](ਵਡੇ) ਪੱਕੇ ਬਿੱਛਾਂ ਨੂੰ । [2]ਬਾਦਸ਼ਾਹ ਅਤੇ ਰਾਜਿਆਂ ਦੀ ਥਾਂ ਵਿਚ ਨਹੀਂ ਹੈ (ਐਸਾ ਹਾਥੀ) । [3]ਸਾਰੇ ਗੁਰਾਂ ਦੇ ਮੂੰਹ ਵਲ ਤੱਕਦੇ ਹਨ (ਕਿ ਦੇਖੀਏ) ਕੀਹ ਫੁਰਮਾਉਂਦੇ ਹਨ । [5]ਵਡਾ ਪੇਟ ਤੇ ਮੋਟਾ (ਸਰੀਰ) । [6]ਦੌੜੀ ਤੇ ਬਲ ਵਾਲੀ । [7]ਮਸਤ ਹਾਥੀ ਨੂੰ ਅੱਗੇ ਧੱਕਣਾ ਹੈ (ਪਹਾੜੀਆਂ ਨੇ)। [9](ਹਾਥੀ ਨੂੰ ਧੱਕਣ ਦਾ) ਜਤਨ ਬਣਦਾ ਸੁਣਨ ਲਈ ।

*ਇਹ ਸੂਰਮਾਂ ਸੀ ਕਸਰਤ ਨਾਲ ਮੋਟਾ ਹੋਇਆ ਸੀ, ਚਰਬੀ ਵਧਣ ਕਰਕੇ ਪੋਲ-ਮਾਸੀਆ ਨਹੀਂ ਸੀ । ਮਜ਼ਬੂਤੀ ਦੇ ਕਾਰਨ ਹੀ ਸਤਿਗੁਰ ਨੇ ਇਸ ਨੂੰ ਵੰਗਾਰਿਆ ਸੀ ।

ਪਾਇ। ਅਰਿਬੋ ਦੇਹਿ ਨ, ਲੇਹਿ ਧਕਾਇ[1] ॥੨੨॥ ਦੁਰਦ ਕੇਸਰੀ[2] ਕੀਟੀ ਸਮ ਹੈ। ਇਹ ਗਜਰਾਜ ਬਨਹਿ ਤਿਸ ਜਮ ਹੈ[3]। ਛਿਨ ਮਹੁ ਕਰਹਿ ਸੰਭਾਲਨਿ[4] ਬਲੀ। ਧਰਹਿ ਸਹਾਇ ਖਾਲਸਾ ਭਲੀ[5] ॥ ੨੩ ॥ ਸਭਿ-ਗੁਰ ਤੇ ਸੁਨਿ ਕੈ ਸਮੁਦਾਇ। ਰਹੇ ਮੋਨ ਨਹਿੰ ਬਾਕ ਅਲਾਇ। ਦੁਨੀਚੰਦ ਕੋ ਬਦਨ ਪਰੇਖਾ। ਗਤਿ ਉਤਸਾਹ ਸਭਿਹਿ ਤਬਿ ਦੇਖਾ[6]॥੨੪॥ਕਲਗ਼ੀ-ਧਰ ਕਹਿ ਕਰਿ ਇਮ ਬਚਨ। ਜਾਇ ਪ੍ਰਵੇਸ਼ੇ ਸੁੰਦਰ ਸਦਨ। ਅਪਰ ਸਰਬ ਉਠਿ ਉਠਿ ਕਰਿ ਗਏ। ਅਪਨੇ ਅਪਨੇ ਥਲ ਥਿਰ ਥਏ ॥ ੨੫ ॥ ਦੁਨੀਚੰਦ ਸੁਨਿ ਜਨੁ ਮਰਿ ਗਯੋ। ਕਹਿਬੇ ਬਾਕ ਸਮਰਥ ਨ ਭਯੋ। ਹੋਲ ਉਠਨੋ ਦਿਲ ਧੀਰਜ ਹਾਰੀ। ਗਮਨਜੋਂ ਅਪਨੇ ਸਿਵਰ ਮਝਾਰੀ ॥ ੨੬ ॥ ਸ਼ੁਸ਼ਕ ਓਠ ਪਰ ਜਿਹਵਾ ਫੇਰਤਿ।ਪਿਯਰੀ ਪਰੀ[7] ਨ ਕਿਸ ਦਿਸ਼ਿ ਹੇਰਤਿ। ਦੀਰਘ ਸ੍ਵਾਸ ਲੇਤਿ ਚਿਤ ਚਿੰਤਾ।–ਇਹ ਕਨਾ ਗੁਰੂ ਕਰਨੋ ਬਿਰਤੰਤਾ–॥ ੨੭॥ਤ੍ਰਾਸ ਬਿਸਾਲ ਮਰਨਿ ਕੋ ਭਯੋ।ਬਿਨ ਹੀ ਮਾਰੇ ਜਨੁ ਮਰਿ ਗਯੋ।ਚਿਤ ਸੋਚਤਿ ਚਿੰਤਾ ਪਰ ਗਈ। ਅੰਧੇਰੀ ਨਿਸ ਪ੍ਰਾਪਤਿ ਭਈ ॥ ੨੮ ॥ ਚਿਤ-ਵਹਿ ਜਤਨ–ਬਚੌਂ ਕਿਸ ਦਾਇ।ਪ੍ਰਾਤਿਹੋਤਿ ਮੁਝ ਦੇਂ ਚਿਰਵਾਇ।ਜਾਮਨਿ ਬਿਖੈ ਕਛੂ ਬਨਿ ਆਵੈ। ਜੋ ਸ਼੍ਰੀ ਨਾਨਕ ਪ੍ਰਾਨ ਬਚਾਵੈਂ॥੨੯॥ ਚਲੋਂ ਪਲਾ-ਇਨ ਹੈ ਨਿਜ ਦੇਸ਼। ਬਚਿਬੇ ਜਤਨ ਨ ਔਰ ਬਿਸ਼ੇਸ਼। ਸਰਬ ਸਿੰਘ ਭੀ ਹੈਂ ਦੁਖਵੈਤੇ। ਕਹੈਂ ਸ਼ਭਿਨਿ ਜੋ ਸਾਥ ਚਲੈਤੇ–॥੩੦॥ ਪੂਰਬ ਦਯਾ ਸਿੰਘ ਕੇ ਪਾਸ। ਪਹੁੰਚਨੋ ਕਰਨੋ ਬ੍ਰਿਤੰਤ ਪ੍ਰਕਾਸ਼। [8]ਕਹਾਂ ਕਰੀ ਗੁਰ ਰਣ ਕੀ ਕਾਰ। ਸਿਖ ਸੰਗਤਿ ਨਿਤ ਪ੍ਰਤਿ ਬਹੁ ਗਾਰ[9] ॥ ੩੧ ॥ ਸਭਿਨਿ ਸੰਗ ਕਰਿ ਮਹਿਦ ਬਖੇਰਾ। ਕਾਜ ਬਿਗਾਰਤਿ ਬਡਹੁ ਬਡੇਰਾ। ਹੋਤਿ ਪ੍ਰਾਤਿ ਕੋ ਢੋਵਹਿੰ ਹਾਥੀ। ਲਾਖਹੁ ਸੁਭਟਨਿ ਆਯੁਧ ਸਾਥੀ ॥ ੩੨ ॥ ਮੇਰੀ ਬਾਤਿ ਕਹਾਂ ਜੋ ਮਰਨੋ। ਕਤਲ ਸਕਲ ਹੈ ਹੈਂ ਇਮ ਡਰਨੋ। ਅਬਿ ਸਭਿ ਮਿਲਿ ਕਰਿ ਮਸ-ਲਤ ਕੀਜੈ। ਪ੍ਰਿਥਮ ਪ੍ਰਾਤਿ ਤੇ ਸੰਧੀ ਕੀਜੈ[10] ॥੩੩॥ ਭੀਮਚੰਦ ਢਿਗ ਦੂਤ ਪਠੀਜੈ। ਸੰਘਰ ਹੋਤਿ ਸ਼ਾਂਤਿ ਬਰਤੀਜੈ[11]। ਇਮ ਗੁਰ ਮਾਨਹਿੰ ਤੌ ਢਿਗ

---

[1]ਅੜਨ ਨਹੀਂ ਦੇਣ ਲਗਾ ਧੱਕ ਲੈ ਜਾਵੇਗਾ। [2]ਕੇਸਰੀ ਚੰਦ ਦਾ ਹਾਥੀ। [3]ਤਿਸ ਦੀ ਮੌਤ ਰੂਪ। [4]ਸੰਭਾਲ ਲਏਗਾ। [5]ਭਲੀ ਤਰ੍ਹਾਂ। [6]ਉਸ ਦਾ ਉਤਸਾਹ ਤਦੋਂ ਨਾਸ਼ ਹੋ ਗਿਆ ਸਭਨਾਂ ਨੇ ਡਿਠਾ। [7]ਪੀਲੱਤਣ ਛਿਰ ਗਈ। [8]ਬਹੁਤੇ ਗਾਲ ਸੁਟੇ ਨੇ ਭਾਵ ਨਾਸ਼ ਕੀਤੇ ਨੇ। [9]ਮੇਲ ਕਰ ਲਓ (ਭੀਮ ਨਾਲ)। [10]ਜੰਗ ਹੋਣ ਤੋਂ ਸ਼ਾਂਤ ਵਰਤਾਓ।

ਰਹੀਅਹਿ। ਨਤੁ ਨਾਹਕ ਕਸੋਂ ਪ੍ਰਾਨ ਗਵਈਅਹਿ' ॥ ੩੪ ॥ ਦਯਾ ਸਿੰਘ ਭਰਮਸੋ ਤਿਸ ਜਾਨਸੋਂ। ਤਿਹ ਧੀਰਜ ਦੇ ਬਾਕ ਬਖਾਨਸੋਂ। 'ਗੁਰ ਸਰਬੱਗ੍ਯ ਭਲੀ ਸਭਿ ਕਰੈਂ। ਹੋਨਹਾਰ ਸੋਈ ਚਿਤ ਧਰੈਂ ॥ ੩੫ ॥ ਤਰਕ ਨ ਤਿਨ ਕੀ ਕ੍ਰਿਤ ਮਹਿੰ ਬਨੈ। ਰਹੁ ਅਨੁਸਾਰੀ ਆਨੰਦ ਸਨੈ। ਹੁਕਮ ਕਰਹਿੰ ਸੋ ਮਾਨਹੁ ਭਲੋ। ਜਿਮ ਤੋਰਹਿੰ ਮਗ ਤਿਮ ਹੀ ਚਲੋ' ॥ ੩੬॥ ਇਮ ਸੁਨਿ ਉਠਿ ਅਪਰਨਿ ਢਿਗ ਗਯੋ।ਇਸ ਬਿਧਿ ਹੀ ਸੋਂ ਭਾਖਤਿ ਭਯੋ।ਧਰਮ ਸਿੰਘ ਸਾਹਿਬ ਸਿੰਘ ਪਾਸੀ। ਮੁਹਕਮ ਸਿੰਘ ਸਮੀਪ ਪ੍ਰਕਾਸ਼ੀ ॥ ੩੭ ॥ ਪੰਚਹੁ ਮੁਕਤੇ ਸਿੰਘ ਜੁ ਬੀਰ। ਭੇਦ ਕਰਨ[1] ਭਾਖਹਿ ਸਭਿ ਤੀਰ। 'ਆਛੀ ਬਾਤ ਮੇਲ ਕਰਿਵਾਵਹੁ। ਨਾਂਹਿਤ ਗੁਰ ਕੋ ਤਜਾਗਿ ਪਲਾਵਹੁ ॥ ੩੮ ॥ ਹੋਤਿ ਪ੍ਰਭਾਤਿ ਨ ਬਾਚਸੋ ਜਾਇ[2]। ਅਬਿ ਕਰੀਯਹਿ ਬਨ ਜਾਇ ਉਪਾਇ। ਲੇਨਿ ਦੇਨਿ ਰਾਜਨ ਸੰਗ ਨਾਂਹੀ।ਕਸੋਂ ਨਾਹਕ ਮਰੀਅਹਿ ਰਣ ਮਾਂਹੀ'॥੩੯॥ਪੁਨ ਉਠਿ ਉਦੇ ਸਿੰਘ ਕੇ ਡੇਰੇ। ਗਮਨਸੋਂ ਤ੍ਰਾਸਤਿ ਰਿਦੇ ਬਡੇਰੇ।ਚਿੰਤਾ ਅਪਨੀ ਸਕਲ ਪ੍ਰਕਾਸ਼ੀ। 'ਕਹਾਂ ਸਹੇਰੀ ਅਪਨਿ ਬਿਨਾਸ਼ੀ[3] ॥੪੦॥ ਅਬਿ ਲੌ ਕਰਿ ਕਰਿ ਓਜ ਬਿਸਾਲਾ। ਬਲ ਬੁਧਿ ਛਲ ਕਰਿ ਸ਼ੱਤ੍ਰੁ ਨ ਝਾਲਾ। ਸਾਧਸਾਧ[4] ਤੋ ਕਹੁ ਸਭਿ ਭਾਂਤੀ। ਅਰਸੋ ਜਹਾਂ ਕਹਿੰ, ਹਤੇ ਔਰਾਤੀ ॥ ੪੧ ॥ ਆਇ ਭਈ ਅਬਿ ਘਾਤ ਕੁਫੇਰੀ। ਬਚਹਿੰ ਸਕਲ, ਜੋ ਲਿਹੁ ਮਤਿ ਮੇਰੀ। ਨਤੁ ਹੁਇ ਭੋਰ, ਪਰੈ ਘਮਸਾਨਾ। ਢੋਇਂ ਜਬਹਿ ਹਾਥੀ ਮਸਤਾਨਾ ॥੪੨॥ ਮੁਹਿ ਮਾਰੇ ਪੂਰਬ ਬਿਨ ਆਈ[5]। ਪੁਨ ਤਿਮ ਹੀ ਸਭਿ ਸੀਸ ਬਿਹਾਈ[6]। ਗਢ ਟੂਟੈ ਪੁਨ ਬਚੈ ਨ ਕੋਈ। ਲਾਖਹੁ ਸੁਭਟ ਖੜਗ ਰਣ ਹੋਈ ॥ ੪੩॥ ਇਮ ਬਿਚਾਰ ਤੋਰੇ ਢਿਗ ਮਿਲਾ। ਗੁਰੁ ਸਮੁਝਾਇ ਲੇਹੁ ਅਬਿ ਭਲਾ। ਕਹਸੋ ਜੁ ਹਮਰੋ ਮਾਨਹਿੰ, ਮਿਲੀਐ। ਨਤੁ ਤਜਿ ਦੇਸ਼ ਆਪਨੇ ਚਲੀਐ ॥ ੪੪ ॥ ਕਹਾਂ ਇਕਾਕੀ ਗੁਰ ਕਰਿ ਲੈਂਗੇ। ਸਿਖ ਸੰਗਤਿ ਬਿਨ ਕਹਾਂ ਲਰੈਂਗੇ। ਯਾਂਤੇ ਮਿਲਿ ਸਗਰੇ ਜੋ ਕਹੋ। ਸੰਧਿ ਕਰਹੁ ਜੀਵਤਿ ਬਚ ਰਹੋ' ॥ ੪੫ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਦੁਨੀ ਚੰਦ' ਪ੍ਰਸੰਗ ਬਰਨਨੰ ਨਾਮ ਦੁਵਿ ਬਿੰਸਤੀ ਅੰਸੂ ॥ ੨੨ ॥

੨੩. [ਦੁਨੀਚੰਦ ਨੇ ਨੱਸ ਜਾਣਾ]।

ਦੋਹਰਾ ॥ ਉਦੇ ਸਿੰਘ ਜਾਨਸੋਂ ਭਲੇ–ਕਾਤੁਰ ਭਯੋ ਮਸੰਦ। ਤ੍ਰਾਸ ਕਰਤਿ ਹੈ

[1](ਸਿੰਘਾਂ ਨੂੰ ਸ਼੍ਰੀ ਗੁਰੂ ਜੀ ਤੋਂ) ਪਾੜਨ ਲਈ। [2]ਸਵੇਰ ਹੋਣ ਤੇ ਭਾਵ ਕੱਲ ਬਚਿਆ ਨਹੀਂ ਜਾਣਾ। [3]ਅਸਾਂ ਆਪਣਾ ਵਿਨਾਸ਼ ਕਿੱਥੋਂ ਸਹੇੜ ਲਿਆ ਹੈ। [4]ਸ਼ਾਬਾਸ਼। [5]ਬਿਨਾਂ ਮੌਤ ਆਈ ਤੋਂ। [6]ਫਿਰ ਤਿਵੇਂ ਹੀ ਸਾਰਿਆਂ ਦੇ ਸਿਰਾਂ ਉਤੇ ਗੁਜ਼ਰੇਗੀ।

ਮਰਨ ਤੇ ਚਹਤਿ ਪਲਾਯੋ ਮੰਦ–॥੧॥ਚੌਪਈ॥ਧੀਰਜ ਦੇਨਿ ਹੇਤੁ ਸੋ ਬੋਲਾ॥ 'ਦੁਨੀਚੰਦ ਕਸੋਂ ਉਠਿ ਮਨ ਹੌਲਾ'। ਪੁਸ਼ਤਨਿ ਚਲੀ ਮਸੰਦੀ ਆਈ॥ਗੁਰ ਘਰ ਤੇ ਨਿਜਪਰਵ੍ਰਸ਼ ਪਾਈ॥੨॥ਸੁਖਦੁਖ ਭੋਗਨਿ ਇਨਕੇ ਸਾਥ॥ਹਮ ਤੁਮ ਕੋ ਉਚਿਤੈ ਧਰਿ ਮਾਥ॥ਸੰਗ ਮਤੰਗ ਜਿ ਤੋਹਿ ਲਰਾਵਹਿਂ॥ਤਉ ਕੇਹਰਿ ਬਲ ਤੋਹਿ ਬਨਾਵਹਿਂ॥੩॥[2]ਤੁਝ ਮਰਾਇ ਕਰਿ ਅਪਨਿ ਪਰਾਜੈ॥ਕਿਮ ਪ੍ਰਭੁ ਕਰਹਿਂ ਨਿਬਾਹਹਿਂ ਲਾਜੈ[3]॥ਤੂੰ ਹਾਥੀ ਕੋ ਮਾਰਹਿਂ ਜਬੈ॥ਅਧਿਕ ਬਡਾਈ ਪੈਹਹਿਂ ਤਬੈ ॥੪॥ਅਪਨੋ ਕਾਜ ਬਨਾਵਹਿਂ ਆਪੁ॥ਤੋਹਿ ਬਧਾਵਹਿਂ ਘਨੋ ਪ੍ਰਤਾਪੁ॥ ਸਾਹਿਬ ਕਾਮ ਪਰਹਿ ਜਬਿ ਆਇ। ਇਕ ਸੇਵਕ ਪਰ ਬਿਚ ਸਮੁਦਾਇ[4] ॥ ੫ ॥ ਲਾਖਨ ਮਹਿਂ ਜਬਿ ਏਕ ਬੁਲਈਅਹਿ॥ਸਫਲ ਬਡਾਈ ਕੋ ਤਬਿ ਪਈਅਹਿ॥ ਜਾਨਹਿਂ ਸੇਵਕ ਨਿਜ ਕੋ ਧੰਨ। 'ਤਨ ਮਨ ਤੇ ਪਤਿ[5] ਕਰਹਿ ਪ੍ਰਸੰਨ' ॥ ੬ ॥ ਸੁਨਿ ਕਰਿ ਦੁਨੀਚੰਦ ਪੁਨ ਕਹਯੋ। 'ਹਿਤ ਸਭਿ ਕੋ ਤੈਂ ਕਸੋਂ ਹੁ ਨ ਲਹਯੋ। ਭਲੀ ਦੇਹਿ ਮੋਕਉ ਵਡਿਆਈ॥ਦੁਰਦ ਬਲੀ ਜਬਿ ਚੀਰ ਬਗਾਈ ॥ ੭ ॥ ਬਿਨ ਆਈ ਮੁਝ ਕਰੈ ਪ੍ਰਹਾਰੇ। ਮਰਿ ਹੌਂ ਇਹਾਂ ਭਾਂਗ ਕੈ ਭਾਰੇ[6]। ਜਸੁ ਪ੍ਰਾਪਤਿ ਮੋਰੋ ਕਿਸ ਕਾਜਾ। ਜਬਿ ਮਾਰਹਿ ਦਲ ਮਲ ਗਜਰਾਜਾ[7]॥ ੮ ॥ ਇਨ ਕੋ ਪਿਤਾ ਸ਼ਾਂਤਿ ਚਿਤ ਹੋਵਾ। ਇਨ ਸਮ ਉੱਗ੍ਰ ਨ ਕੋ ਗੁਰ ਜੋਵਾ। ਜਬਿ ਨਿਜ ਤਨ ਮੈਂ ਬਲ ਕੁਛ ਲਹਯੋ॥ਨਿਤ ਉਤਪਾਤਿ ਕਰਤਿਹੀ ਰਹਯੋ ॥ ੯ ॥ ਸ਼ਾਰਿਮੌਰ[8] ਕੋ ਦੇਸ਼ ਲਰਾਈ। ਸਭਿ ਰਾਜਨ ਸੰਗ ਬਿਗਰਯੋ ਜਾਈ। ਰਾਮਰਾਇ ਕੋ ਹਤੇ ਮਸੰਦ। ਪੁਨ ਆਯੋ ਨਿਜ ਪੁਰੀ ਅਨੰਦ॥੧੦॥ ਲਰਨਿ ਮਰਨਿ ਮਾਰਨ ਤਿਹ ਕਾਮੁ। ਧਰਹਿ ਸ਼ਾਂਤਿ ਚਿਤ ਥਿਰਹਿ ਨ ਧਾਮੁ। ਅਨਿਕ ਬਾਰ ਕਰਿ ਚੁਕਯੋ ਲਰਾਈ। ਸਭਿ ਤੇ ਕਰਹਿ ਹੀਨ ਬਡਿ-ਆਈ[9] ॥੧੧ ॥ ਸੁਨਿ ਪੁਨ ਉਦੇ ਸਿੰਘ ਸਮੁਝਾਯੋ। 'ਧੀਰਜ ਧਰਨ ਤੋਹਿ ਬਨਿ ਆਯੋ। ਇਮ ਕਹਿਬੋ ਸਤਿਗੁਰੂ ਸੁਜਾਨੇ[10]॥ਉਚਿਤ ਨ ਤੋਕਉ, ਸਮੁ-ਝਹੁ ਸਯਾਨੇ ! ॥੧੨॥ ਨਿਪਜਯੋ ਸਾਲੂ ਬੈਸ ਮਝਾਰੀ। ਸ਼ਰਧਾ ਧਰਹੁ ਸਦਾ

---

[1]ਮਨ ਵਿਚ ਹੌਲ ਕਿਉਂ ਉਠਿਆ ਹੈ। [2]ਤੈਨੂੰ ਮਰਵਾਕੇ ਆਪਣੀ ਹਾਰ (ਕਰਾਵਣੀ ਹੈ, ਇਹ ਗਲ) ਪ੍ਰਭੂ ਜੀ ਕੀਕੂੰ ਕਰ ਸਕਦੇ ਹਨ, ਭਰੋਸਾ ਰੱਖ ਲਾਜ ਨਿਬਾਹੁਣਗੇ। [3]ਸਾਰੇ ਸੇਵਕਾਂ ਵਿਚੋਂ ਇਕ ਸੇਵਕ ਤੇ [4]ਮਾਲਕ ਨੂੰ। [5]ਭੁੰਗ ਦੇ ਭਾੜੇ ਭਾਵ ਵਿਅਰਥ। [6]ਹਾਥੀ। [7]ਨਾਹਨ ਸਿਰਮੌਰ (ਪਾਉਂਟਾ ਜਿੱਥੇ ਹੈ)। [8]ਸਾਰਿਆਂ ਤੋਂ (ਆਪਣੀ) ਵਡਿਆਈ ਘਟਵਾ ਰਹੇ ਹਨ। [9]ਇਉਂ ਤੇਰਾ ਸੁਜਾਨ ਸਤਿਗੁਰੂ ਜੀ ਨੂੰ ਕਹਿਣਾ।

ਉਰ ਭਾਰੀ[1] । ਕਹਿ ਗੁਰਬਖਸ਼ ਸਿੰਘ:–ਸੁਨਿ ਸ੍ਰੋਤਾ । ਦੁਨੀਚੰਦ ਕੈ ਹੋਲ ਉਦੋਤਾ ॥ ੧੩ ॥ ਉਦੈਸਿੰਘ ਕੋ ਤਜਿ ਤਤਕਾਲਾ । ਮੁਝ ਢਿਗ[2] ਆਯਹੁ ਤ੍ਰਿਸਤਿ ਬਿਸਾਲਾ । ਬੈਠਨੋ ਨਿਕਟ ਸੁਨਾਵਨਿ ਲਾਗਾ । 'ਦੇਖਹੁ ਹਮ ਨੇ ਕਿਯ ਗੁਰ ਜਾਗਾ'॥੧੪॥ਸਗਰੀ ਸੰਗਤਿ ਚਰਨ ਝੁਕਾਈ । ਸੋ ਅਬਿ ਪੋਸ਼ ਹੋਮਾਰੇ ਆਈ । ਮਾਝੇ ਕੇ ਸਿਖ ਗਨ ਮੈਂ ਲਯਾਯੋ । ਅਬਿ ਚਾਹਤਿ ਗਜ ਤੇ ਤੁੜਵਾਯੋ ॥ ੧੫ ॥ ਹਮ ਤੁਮ ਅਹੈਂ ਨਜੀਕੀ ਦੋਊ । ਦੁਖ ਮਹਿ ਦੁਖੀ ਸੁਖੀ ਸੁਖ ਜੋਊ । ਅਪਦਾ ਪਰੀ ਆਨਿ ਮੁਝ ਭਾਰੀ । ਸੰਗੀ ਬਨਿਕੈ ਲੇਹੁ ਉਬਾਰੀ ॥੧੬॥ ਕੈ ਮਿਲਿ ਜੁੱਧ ਹਟਾਵਨ ਕਰੋ।ਕੈ ਹੁਇ ਸੰਗ ਭਾਜ ਚਲਿ ਪਰੋ । ਇਸ ਮਹਿ[3] ਗੁਰ ਕੇ ਲੱਛਨ ਕੋਇ ਨ । ਰਹਿ ਸਮੀਪ ਅਵਿਲੋਕੋ ਲੋਇਨ[4] ॥੧੭॥ ਅਬਿ ਕਰਤਾਰਪੁਰੇ ਚਲਿ ਬਰੈਂ।ਧੀਰਮੱਲ ਕੋ ਬਡ ਗੁਰ ਕਰੈਂ । ਸੰਗਤਿ ਸਗਰੀ ਤਹਾਂ ਲਿਜਾਵੈਂ । ਅਨਿਕ ਅਕੋਰਨ ਕੋ ਅਰਪਾਵੈਂ ॥ ੧੮ ॥ ਗੁਰੂ ਕਰਨਿ ਤੌ ਹਮਰੇ ਹਾਥਹਿ । ਜਹਿਂ ਸੰਗਤਿ ਜੁਤਿ ਟੇਕਹਿਂ ਮਾਥਹਿ । ਤਹਿਂ ਹੀ ਚਹੁੰਦਿਸ਼ਿ ਕੇ ਸਿਖ ਆਵੈਂ । ਗੁਰੂ ਜਾਨਿ ਕਰਿ ਸੀਸ ਨਿਵਾਵੈਂ॥੧੯॥ਧੀਰਮੱਲ ਆਗੇ ਬਹੁ ਬਾਰੀ । ਪਠੇ ਸਿੱਖ ਤੁਮ ਸਦਨ ਮਝਾਰੀ ।–ਕਲਗ਼ੀ ਜਿਗਾ ਬਾਜ ਪਠਿ ਦੀਜੈ । ਬਡ ਉਪਕਾਰ ਮੋਹਿ ਪਰ ਕੀਜੈ ॥ ੨੦ ॥ ਚਾਹਹੁ ਦਰਬ ਮੋਹਿ ਤੇ ਜੇਤਾ।ਬਿਨਾ ਬਿਲੰਬ ਪਠੌਂ ਅਬਿ ਤੇਤਾ । ਤੁਮ ਘਰ ਤੇ ਮਮ ਬਡਿ ਬਡਿਆਈ । ਬਿਦਤਹਿ ਜਗਤ ਆਇ ਸਮੁਦਾਈ–॥੨੧॥ਸਦਾ ਪ੍ਰਤੀਖਤਿ ਤੁਮ ਕੋ ਸੋਈ।ਨਿਕਸਹੁ ਚਲਹੁ ਮਿਲਹਿਂ ਅਬਿ ਦੋਈ । ਜੋ ਨ ਕਹਯੋ ਮਾਨਹਿਂ ਅਬਿ ਮੇਰਾ । ਸੁਨੀਅਹਿ ਜਿਮ ਹੁਇ ਕਸ਼ਟ ਬਡੇਰਾ ॥ ੨੨ ॥ ਨਿਸਾ ਬਿਤੇ ਹੋਵਤਿ ਭੁਨਸਾਰਾ । ਢੋਵਹਿਂ ਮਸਤ ਮਤੰਗ ਉਦਾਰਾ । ਲਾਖਹੁ ਸੁਭਟ ਸੰਗ ਲੈ ਰਾਜੇ । ਤੋਰਹਿਂ ਤੁਰਤ ਆਨਿ ਦਰਵਾਜੇ॥੨੩॥ਜੋ ਸਨਮੁਖ ਹੁਇ ਜੋ ਕਰਿ ਜੈਹੈ।ਦੀਨ ਭਏ ਤੇ ਰਿਪੁ ਗਹਿ ਲੈਹੈਂ । ਕਰਿਕੈ ਕੈਦ ਸੁ ਦੇਹਿਂ ਸਜਾਈ । ਬੰਧਿ ਜੇਲ ਦਿੱਲੀ ਪਹੁੰਚਾਈ[5] ॥ ੨੪॥ਜਹਿਂਸਹਾਇਤਾ ਕਿਸ ਕੀ ਨਾਂਹੀ।ਪਰਹੁ ਕੈਦ ਤਹਿਂ ਹੀ ਮਰਿ ਜਾਂਹੀ।

[1]ਭਾਵ ਸਾਹਿਬ ਰਾਮ ਕੌਰ (ਗੁਰਬਖਸ਼ ਸਿੰਘ) ਜੀ ਪਾਸ। [2]ਗੁਰੂ ਦੀ ਜਗ੍ਹਾ ਅਸਾਂ (ਹੀ ਨੇ ਇਨ੍ਹਾਂ ਨੂੰ ਸਥਾਪਨ) ਕੀਤਾ ਹੈ, ਭਾਵ ਗੁਰੂ ਬਣਾਇਆ ਹੈ । [3]ਭਾਵ ਗੁਰੂ ਗੋਬਿੰਦ ਸਿੰਘ ਜੀ ਵਿਚ । [4]ਅਖੀਂ ਵੇਖ ਲਏ ਹਨ । [5]ਬੰਨ੍ਹਕੇ ਦਿੱਲੀ ਕੈਦਖਾਨੇ ਪਹੁੰਚਾ ਦੇਣਗੇ [ਅੰਗ੍ਰੇਜ਼ੀ ਜੇਹਲ=ਕੈਦਖਾਨਾ] (ਅ) ਰਸਿਆਂ ਨਾਲ ਬੰਨ੍ਹਕੇ ਦਿੱਲੀ ਪਹੁੰਚਾ ਦੇਣਗੇ । [ਹਿੰਦੀ, ਜੇਲ=ਰੱਸਾ ਜਿਸ ਨਾਲ ਬਹੁਤੇ ਕੈਦੀ ਇਕ ਕਤਾਰ ਵਿਚ ਬੰਨ੍ਹੇ ਜਾਣ (ਕੋਸ਼ ਸ਼ੈਕ: ਪੰਨਾ ੮੩੭)] ।

ਇਮ ਬਿਚਾਰ ਮਮ ਸਾਥ ਗਹੀਜੈ[1]। ਨਿਸਾ ਤਿਮਰ ਗਾਢੋ ਲਖਿ ਲੀਜੈ ॥ ੨੫ ॥ ਚਲਹੁ ਪਲਾਇਨ ਹੈ ਇਸ ਥਾਰੇ। ਸਿਖ ਮਾਝੇ ਕੇ ਸੰਗ ਹਮਾਰੇ। ਲੇ ਕਰਿ ਦਾਮ ਲਟਕ ਪਿਛਵਾਰੇ[2]। ਚਲਹਿੰ ਉਤਰ ਕਰਿ ਬਹੁਰ ਸੁਖਾਰੇ ॥੨੬॥ਘੇਰਾ ਹਟਨੋ ਨ ਕੋ ਅਟਕਾਵੈ। ਅਸ ਅਵਸਰ ਪੁਨ ਹਾਥ ਨ ਆਵੈ[3]। ਇੱਤਮਾਦਿਕ ਮੈਂ[4]ਸੁਨਿ ਕਰਿ ਜਾਨੀ।–ਗੁਰ ਮਾਇਆ ਹੈ ਮਹਦ ਮਹਾਨੀ[5] ॥ ੨੭ ॥ ਸੁਰ ਨਰ ਜਿਸ ਨੋ ਸਭਿ ਬਿਰਮਾਏ। ਏ ਬਪੁਰਾ ਕਮਾ ਤਿਸ ਅਗੁਵਾਏ। ਕੋ ਮਸੰਦ ਰਹਿਬੋ ਨਹਿੰ ਪਾਵੈ। ਗਯੋ ਲੋਕ ਪਰਲੋਕ ਗਵਾਵੈ ॥ ੨੮ ॥ ਪੂਜਾ ਕੇ ਗਟਾਕ[6] ਇਨ ਖਾਏ। ਭ੍ਰਮਹੋ ਮੂੜਖ ਚਹਤਿ ਪਲਾਏ। ਸ਼੍ਰੀ ਸਤਿਗੁਰ ਕੋ ਨਰ ਕਰਿ ਜਾਨੈ।[7]ਮਰੋਂ ਨ ਕਯੋਂ[8]ਛਲ ਬਲ ਕੋ ਠਾਨੈ[9] ॥੨੯॥ ਸਿਖ ਸਾਲ੍ਹੋ ਕਾ ਨਾਮ ਬਿਗਾਰਾ। ਕਰਹਿ ਕਲੰਕਤਿ ਕੁਲੀ ਉਦਾਰਾ[10]। ਮੁਝ ਕੋ ਅਪਨੇ ਸੰਗ ਮਿਲਾਵੈ। ਆਪ ਗਯੋ ਪੁਨ ਔਰ ਗਵਾਵੈ ॥ ੩੦ ॥ ਇਸ ਤੇ ਆਛੀ ਉਪਜਤਿ ਕੰਨਜਾਂ। ਕਿਸ ਕੋ ਬੰਸ ਵਧਾਵਤਿ ਧੰਨਜਾਂ।ਗਈ ਮਸੰਦਨ ਕੀ ਜਰ ਜਾਨ[11]। ਕਿਮ ਨਹਿੰ ਸਫਲਹਿ ਸ਼੍ਰੀ ਗੁਰੁ ਬਾਨੀ[12]–॥ ੩੧॥ ਇਮ ਬਿਚਾਰ ਮੈਂ ਪੁਨ ਸਮੁਝਾਯੋ। [13]ਗੁਰ ਕਰਤਾਰ ਰੂਪ ਹੈ ਆਯੋ। ਸਰਬ ਕਲਾ ਸਮਰਥ ਬਲਿ ਭਾਰੀ। ਸਿਰਜ ਸੰਘਾਰਕ ਸ੍ਰਿਸ਼ਟੀ ਸਾਰੀ ॥ ੩੨ ॥ ਏਕ ਬਾਕ ਤੇ ਸਭਿ ਕਿਛ ਕਰੈ। ਜਗਤ ਸੁਰਾਸੁਰ ਜਿਸ ਅਨੁਸਰੈ। ਤੁਝ ਕੋ ਮਰਨ ਦੇਹਿ ਕਿਮ ਨਾਂਹੀ। ਬਨਹਿੰ ਸਹਾਇਕ ਦੁਸ਼ਮਨ ਮਾਂਹੀ ॥ ੩੩ ॥ ਦੰਤਨਿ ਬਿਖੈ ਜੀਭ ਬਚ ਰਹੈ। ਅਪਰ ਪਰਹਿ ਮੁਖ ਚਰਬਨ ਲਹੈ[14]। ਤਿਮ ਸੇਵਕ ਕੋ ਸਦਾ ਸਹਾਇਕ। ਰਾਖਹਿੰ ਬਿਚ ਰਿਪੁ ਗਨ ਜੋ ਘਾਯਕ[15] ॥੩੪॥ ਨਿਸ਼ਚਾ ਧਰਹੁ ਜਥਾ ਗਿਰ ਕੂਟੈ[16] ਤੂੰ ਸਯਾਨੋ ਕੈਸੇ ਚਿਤ ਛੂਟੈ[17]?ਅਪਰਨ ਕੋ ਸਮੁਝਾਵਨ ਹਾਰੋ। ਨਹਿੰ ਡੋਲਹੁ, ਬੋਲਹੁ ਬੁਧਿ ਭਾਰੋ[18] ॥ ੩੫ ॥ ਇੱਤਮਾਦਿਕ ਮੈਂ ਬਹੁ ਕਹਿ ਰਹਯੋ।–ਬਨਹਿ ਨ

---

[1]ਮੇਰਾ ਸਾਥ ਫੜੋ। [2]ਰੱਸਾ ਲੈਕੇ(ਕਿਲੇ ਦੇ) ਪਿਛਵਾੜੇ ਵਲ ਲਟਕਾਕੇ।[3]ਸਾਹਿਬ ਰਾਮ ਕੌਰ ਜੀ ਕਹਿ ਰਹੇ ਹਨ –[4]ਗੁਰੂ ਕੀ ਮਾਇਆ ਬਹੁਤ ਭਾਰੀ ਹੈ। [5]ਗੱਫੇ।[6]'ਕਿਵੇਂ ਮੈਂ ਨਾ ਮਰਾਂ' ਇਸੀ ਲਈ ਛਲ ਵਲ ਕਰਦਾ ਹੈ। [7]ਉੱਚੀ ਕੁਲ ਨੂੰ।[8](ਜਾਨ ਲਈ ਹੈ ਮੈਂ)ਕਿ ਮਸੰਦਾਂ ਦੀ ਜੜ ਗਈ। [9]ਗੁਰੂ ਜੀ ਦੀ ਬਾਣੀ ਕਿਵੇਂ ਨਾ ਸਫਲੇਗੀ ਭਾਵ ਸਫਲ ਹੋਵੇਗੀ। [10]ਹੋਰ ਕੁਛ ਮੁਖ ਵਿਚ ਪਵੇ ਤਾਂ ਚੱਬਿਆ ਜਾਂਦਾ ਹੈ। [11]ਜੋ ਨਾਸ਼ ਕਰਨ ਵਾਲੇ ਸ਼ੱਤ੍ਰੂ ਹਨ ਉਨ੍ਹਾਂ ਵਿਚੋਂ ਬਚਾ ਰੱਖਣਗੇ। [12]ਪਹਾੜ ਦੀ ਚੋਟੀ ਵਾਙੂ ਭਾਵ ਅਟੱਲ ਨਿਸ਼ਚਾ। [13]ਕਿਉਂ ਦਿਲ ਛੱਡ ਬੈਠਾ ਹੈ।

ਸੈਗੀ–ਜਬਿ ਤਿਨ ਲਹਜੋ। ਤੂਸ਼ਨਿ ਹੁਇ ਗਮਨਜੋ ਨਿਜ ਡੇਰੇ। ਟਿਕਜੋ ਨ ਜੈ ਹੈ ਚਿੰਤ ਘਨੇਰੇ ॥ ੩੬ ॥ ਅਪਨੀ ਸੈਗਤਿ ਸਕਲ ਬੁਲਾਈ। 'ਮਾਰਨ ਮਰਨ ਇਹਾਂ ਦੁਖਦਾਈ। ਕਜੋਂ ਨਾਹਕ ਨਿਜ ਪ੍ਰਾਨ ਗਵਾਵੋ। ਹੋਤਿ ਪ੍ਰਾਤਿ ਕੇ ਸਭਿ ਬਿਨਸਾਵੋ ॥੩੭ ॥ ਇਨ ਕੇ ਨਿਕਟ ਕਰੈਂ ਰਹਿ ਕਹਾਂ[1]। ਦਿਵਸ ਜਾਮਨੀ ਸੰਕਟ ਮਹਾਂ। ਜੀਵਤਿ ਚਲਹੁ ਅਪਨਿ ਘਰ ਮਾਂਹੀ। ਇਹਾਂ ਪ੍ਰਾਨ ਕਜੋਂਹੂੰ ਬਚਿ ਨਾਂਹੀ ॥੩੮॥ ਅਬਿ ਪਲਾਇ ਜੋ ਸਦਨ ਸਿਧਾਰੈਂ। ਸੁਖ ਕੇ ਸੈਗ ਮਿਲਹਿਂ ਪਰਿਵਾਰੈਂ। ਸੋਢੀ ਅਪਰ ਗੁਰੂ ਕਰਿ ਲੈਹੈਂ। ਰਾਮਦਾਸ ਕੀ ਕੁਲ ਕੋ ਪੈ ਹੈਂ[2] ॥ ੩੯ ॥ ਇੱਤਮਾਦਿਕ ਮੂਰਖ ਸਿਖਰਾਏ। ਭਾਜ ਚਲਨਿ ਕੋ ਬਜੋਂਤ ਬਨਾਏ।ਜਹਿਂ ਕਹਿਂ ਤੇ ਲੇ ਦਾਮ ਬਟੋਰ[3]। ਅਰਧ ਰਾਤ੍ਰਿ ਤਮ ਪਸਰਜੋ ਘੋਰ ॥ ੪੦ ॥ ਟਿਕੇ ਗੁਰੂ ਸਿਖ ਸੇਵਕ ਸਾਰੇ। ਜਾਗਹਿਂ ਜਿਤ ਕਿਤ ਨਰ ਕੀ ਰਾਰੇ[4]। ਟਾਂਵੀ ਤੁਪਕ ਚਲੈ ਕਬਿ ਕਬੈ। ਦਿਸ਼ਾ ਦੂਸਰੀ ਤੇ ਹਟਿ ਸਬੈ ॥੪੧॥ ਜਿਤ ਦਿਸ਼ਿ ਜਾਨਜੋ ਨਰ ਨਹਿਂ ਰਹੈ। ਅਵਸਰ ਭਾਗਨਿ ਕੋ ਤਬਿ ਲਹੈ। ਦ੍ਵਾਰੈ ਕੋ ਨਿਕਸਜੋ ਨਹਿਂ ਜਾਈ। ਗਹੈਂ[5] ਸਿੰਘ ਇਤ ਉਤ ਸਮੁਦਾਈ ॥ ੪੨ ॥ ਛੁਛ ਮੋਰਚਾ ਕਰਜੋ ਪਹਾਰੀ[6]। ਅੰਤਰ ਜਹਿਂ ਮਝੈਲ ਥਿਰ ਕਾਰੀ[7]। ਤਹਿਂ ਕੋ ਬਰਤ ਪਾਇ ਲਟਕਾਵਾ[8]। ਅਰਧਿਕ ਉਤਰਿ ਗਏ ਤਰ ਥਾਵਾਂ[9] ॥੪੩॥ਦੁਨੀਚੰਦ ਜਿਸ ਤਨ ਬਹੁ ਪੀਨਾ। ਉਤਰਨਿ ਹੇਤੁ ਸੁ ਬ੍ਰਤ[10]ਗਹਿ ਲੀਨਾ।ਸਨੈ ਸਨੈ ਤਬਿ ਉਤਰਤਿ ਭਯੋ।ਅਰਧਿਕ ਜਬੈ ਲਟ-ਕਤੋ ਗਯੋ ॥ ੪੪ ॥ ਮਹਾਂ ਭਾਰ ਨਹਿਂ ਦਾਮ ਸਹਾਰਾ। ਟੂਟਿ ਤੜਾਕ[11] ਗਯੋ ਤਿਸ ਬਾਰਾ। ਪੁਨ ਕੁਛ ਗਹਜੋ ਗਯੋ ਨਹਿਂ ਕਰ ਤੇ। ਗਿਰਜੋ ਤੁਰਤ, ਬਹੁ ਰਹੇ ਸੰਭਰਤੇ[12] ॥੪੫॥ ਏਕ ਜਾਂਘ ਕੇ ਭਾਰ ਗਿਰਜੋ ਜਬਿ। ਲਗੀ ਚੋਟ ਸੋ ਟੂਟਿ ਗਈ ਤਬਿ।ਤ੍ਰਾਸ ਕਰਤਿ ਨਹਿਂ ਬੋਲਜੋ ਊਚੇ।[13]ਸੁਨਿ ਖਰਕੇ ਜੋ ਸੈਗਿ ਪਹੂਚੇ॥੪੬॥ ਡਰਤਜੋਂ ਤੁਰਤ ਉਠਾਵਨਿ ਕਰਜੋ[14]। ਗਮਨਜੋ ਸ਼ੀਘ੍ਰ ਸੀਸ ਬਹੁ ਧਰਜੋ[15]। ਮੰਜੇ ਪਰ ਉਠਾਇ ਲੇ ਗਏ। ਪਿਛਲੇ ਉਤਰਿ ਮੇਲ ਸਭਿ

[1]ਰਹਿਕੇ ਕੀ ਕਰਾਂਗੇ।[2]ਕੁਲ ਦਾ ਲੱਭਾਂਗੇ।[3]ਰੱਸੇ ਕੱਠੇ ਕੀਤੇ। [4]ਰਾਖੇ, ਪਹਿਰੇਦਾਰ [ਅ:, ਰਾਈ=ਰਾਖਾ]। (ਅ) ਰਾਰ ਕੇ ਨਰ=ਲੜਨ ਵਾਲੇ ਪੁਰਖ। [5]ਫੜ ਲੈਣਗੇ। [6](ਬਾਹਰੋਂ ਜਿਸ ਪਾਸਿਓਂ) ਖ਼ਹਾੜੀਏ ਮੋਰਚਾ ਖਾਲੀ ਕਰ ਗਏ ਸਨ। [7](ਉਸ ਪਾਸੇਂ ਦੇ) ਅੰਦਰ ਜਿੱਥੇ ਮਝੈਲ ਦਸਥਿਤ ਸਨ। [8]ਤਿਸ (ਮੋਰਚੇ ਦੇ ਪਾਸੇ) ਵਲ ਰੱਸਾ ਪਾ ਕੇ ਲਟਕਾਇਆ [ਹਿੰ:, ਬਰਤ=ਰੱਸਾ]। [9]ਹੇਠਾਂ ਥਾਂਵ ਨੂੰ। [10]ਰੱਸਾ। [11]ਤੜੱਕ ਕਰਕੇ।[12]ਬਹੁਤ ਸੰਭਾਲਦੇ ਰਹੇ।[13]ਸੈਗੀ ਜੋ ਪੁੱਜ ਚੁਕੇ ਸਨ (ਉਨ੍ਹਾਂ ਨੇ) ਖੜਾਕ ਸੁਣਕੇ ਡਰਦਿਆਂ ਛੇਤੀ ਚੁੱਕ ਲਿਆ। [14]ਬਹੁਤਿਆਂ ਦੇ ਸਿਰ ਚਾਦਿਆ ਹੋਯਾ।

ਕਿਏ[1]॥੪੭॥ਸ਼੍ਰੀਅੰਮ੍ਰਿਤਸਰ ਪੰਚ ਪਧਾਰੇ।ਮਿਲੇ ਮਝੈਲ ਜਾਤਿ* ਡਰਧਾਰੇ। ਹੋਤਿ ਪੀਰ ਬਹੁ ਚਲਤਿ ਉਠਾਏ।ਹਾਇ ਹਾਇ ਬੋਲਤਿ ਦੁਖ ਪਾਏ ॥ ੪੮॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਦੁਨੀਚੰਦ ਭਾਜਨ' ਪ੍ਰਸੰਗ ਬਰਨਨੰ ਨਾਮ ਤੀਨ ਬਿੰਸਤੀ ਅੰਸੂ॥ ੨੩ ॥ ੨੪. [ਦੁਨੀਚੰਦ ਦੀ ਮੌਤ]।

ਦੋਹਰਾ ॥ ਭਈ ਭੋਰ ਪ੍ਰਭੁ ਜਾਗਿਕੈ ਸੌਚ ਸ਼ਨਾਨ ਸ਼ਰੀਰ। ਬਸਤ੍ਰ ਸ਼ਸਤ੍ਰ ਕੋ ਪਹਿਰ ਕਰਿ ਬੈਠੇ ਗੁਨੀ ਗਹੀਰ ॥ ੧ ॥ ਚੌਪਈ ॥ ਮੰਗਲ ਪ੍ਰਾਤਿਕਾਲ ਕੋ ਭਏ। ਸੈਖ ਸ਼ਬਦ ਧੁਨਿ ਬਾਜਨਿ ਕਿਏ।ਆਸਾਵਾਰ ਭੋਗ ਕਹੁ ਪਾਏ। ਸਭਿ ਸਿੰਘਨਿ ਸੁਨਿ ਸੀਸ ਨਿਵਾਏ ॥ ੨ ॥ ਬਾਜ ਉਠਨੋ ਰਣਜੀਤ ਨਗਾਰਾ। ਪ੍ਰਭੁ ਕੀ ਜੀਤ ਜਨਾਵਨ ਵਾਰਾ। ਇਤ ਉਤ ਤੇ ਚਲਿ ਕਰਿ ਗਨ ਸਿੰਘ। ਦਰਸਹਿੰ ਸਤਿਗੁਰ ਗੋਬਿੰਦ ਸਿੰਘ ॥ ੩ ॥ ਖੜਗ ਸਿਪਰ ਜਮਧਰ ਸਰ ਤਰਕਸ਼। ਤੋਮਰ ਤੁਪਕ ਤਬਰ ਕਟ ਕਸਿ ਕਸਿ। ਬੈਠਹਿੰ ਆਨਿ ਨਿਕਟ ਸਮੁਦਾਈ। ਸ਼ਮਸ ਸੁਧਾਰਤਿ ਮੂਛ ਉਠਾਈ[2] ॥ ੪ ॥ ਉਤ ਗਿਰਪਤਿਨਿ ਦੁੰਦਭੀ ਵਾਏ। ਢੋਲ ਸਮੂਹ ਡੰਕ ਢਮਕਾਏ।ਰਣਸਿੰਙੇ ਤੁਰਰੀ ਬਜਵਾਏ। ਪਟਹਿ ਨਫੀਰੀ ਜੋ ਸਮੁਦਾਏ ॥ ੫ ॥ ਮਹਾਂ ਕੁਲਾਹਲ ਦਲ ਮਹਿੰ ਹੋਵਾ। ਉਤਸਾਹਤਿ ਚਾਹਤਿ ਗਜ ਢੋਵਾ। ਸਭਿ ਪਰ ਸਤਿਗੁਰ ਦ੍ਰਿਸ਼ਟਿ ਚਲਾਈ। ਨਹਿੰ ਮਝੈਲ ਕੋ ਪਰਨੋ ਦਿਖਾਈ ॥ ੬ ॥ 'ਮੱਟੂ ਸੇਵਾ ਸਿੰਘ ਜਿ ਆਦਿ। ਨਹਿੰ ਆਯੋ ਕਯਾ ਭਯੋ ਵਿਖਾਦ ?' ਇਤਨੇ ਕਹਤਿ ਸਿੰਘ ਦੁਇ ਆਏ। ਨਮੋ ਕਰਤਿ ਹੀ ਬਾਕ ਸੁਨਾਏ ॥ ੭ ॥ 'ਮਹਾਂਰਾਜ ! ਸੰਗ ਲਏ ਮਝੈਲ। ਦੁਨੀਚੰਦ ਭਾਜਨੋ, ਨਿਸ ਗੈਲ[3]।ਚਹਨੋ ਆਪ ਨੇ ਰਣ ਕੋ ਪ੍ਰੇਰਨਿ। ਮਸਤ ਮਤੰਗ ਸੰਗ ਤਿਹਿੰ ਭੇਰਨ ॥੮॥ ਤਿਸ ਤੇ ਤ੍ਰਾਸ ਧਾਰਿ ਭਜਿ ਗਯੋ। ਅਪਰ ਨ ਕਾਰਨ ਕੁਛ ਲਖਿ ਪਯੋ। ਮਰਿਬੇ ਕੋ ਡਰ ਧਰਿ ਉਰ ਭਾਗਾ।ਮੰਦ ਮਸੰਦ ਮਹਿਦ ਦੁਰਭਾਗਾ' ॥ ੯ ॥ ਸੁਨਿ ਸਤਿਗੁਰ ਤਬਿ ਬਾਕ ਉਚਾਰੇ। 'ਭਾਗਯੋ ਮੂੜ੍ਹ ਕਾਲ ਡਰ ਧਾਰੇ। ਤਹਿੰ ਭੀ ਤਿਸ ਕੋ ਕਾਲ ਅਗਾਰੀ। ਮਾਰਹਿ, ਕਹਾਂ ਜਾਹਿ ਡਰ ਧਾਰੀ ॥ ੧੦ ॥ [4]ਭਾਜ ਗਯੋ ਤਿਸ ਭਾਜਨਿ ਦੇਹੁ। ਕਹਾਂ ਕਰਹੁ ਤਿਹ ਸੰਗ ਸਨੇਹੁ[5]। ਜੋ ਸਨਮੁਖ ਹੁਇ ਇਹਠਾਂ ਰਹਯੋ। ਤਿਸ ਕੋ

[1]ਭਾਵ ਮਿਲ ਪਏ। [2]ਦਾੜ੍ਹਾ ਸੁਧਾਰਦੇ ਤੇ ਮੁੱਛਾਂ ਨੂੰ ਤਾਉ ਦੇਂਦੇ ਹਨ। [3]ਰਾਤੀਂ ਰਾਹ ਪੈ ਕੇ। [4]ਜੋ ਨੱਸ ਗਿਆ ਉਸ ਨੂੰ ਨੱਸ ਜਾਣ ਦਿਓ ਉਸ ਨਾਲ ਕੀਹ ਹਿਤ ਕਰਨਾ ਹੋਇਆ।

*ਪਾ:—ਜੋਤ।

ਮੇਲ ਲੇਹੁ[1] ਸੁਖ ਲਹਜੋ ॥ ੧੧ ॥ ਸਭਿ[2] ਮਝੈਲ ਰਣ ਕੋ ਡਰ ਭਾਗੇ। ਇਸ ਕੋ ਫਲ ਲਾਗੇ ਤਿਨ ਆਗੇ। ਨਿਸ ਦਿਨ ਜੰਗ ਗਰੈ ਤਿਨ ਪਰੇ। ਰੁਟੀਆ ਹਾਥ ਅਏ ਜਬਿ ਲਰੇ[3] ॥੧੨॥ ਗੁਰ ਘਰ ਤੇ ਜਿਸ ਦੁਖ ਕਰਿ ਗਏ।ਸੋ ਦੁਖ ਤਿਨ ਕੋ ਨਿਤ ਗਰ ਪਏ। ਇਹਾਂ ਧਰਹਿੰ ਜਿਸ ਕੋ ਸਿਰ ਹਾਥਾ। ਹਾਥੀ ਕਹਾਂ ਲਰਹਿ ਜਮ ਸਾਥਾ[4]' ॥ ੧੩ ॥ ਇਮ ਦੇ ਸ਼ਾਪ ਗੁਰੂ ਚੁਪ ਰਹੇ। ਸਭਿ ਸਿੰਘਨ ਕੀ ਦਿਸ਼ਿ ਕੋ ਲਹੇ। ਦੁਨੀਚੰਦ ਕੀ ਸੁਨੀਅਹਿ ਕਥਾ। ਤਿਹ ਸੰਗ ਬਿਤੀ ਜਾਇ ਕਰਿ ਜਥਾ ॥ ੧੪ ॥ ਮੰਚ ਪਾਇ ਸਿਰ ਲਯੋ ਉਠਾਇ। ਟੂਟੀ ਟਾਂਗ ਹਾਇ ਬਿਲਲਾਇ। ਸ਼੍ਰੀ ਅੰਮ੍ਰਿਤਸਰ ਪਹੁੰਚੇ ਜਾਈ। ਬਰਜੋ ਸਦਨ ਅਪਨੇ ਉਤਰਾਈ॥੧੫॥ਮਨ ਮਹਿੰ ਕਹੈ–[5]ਮਿਲਿਨਿ ਸਿਖ ਆਵੈਂ। ਭਾਜਜੋ ਸੁਨਿਕੈ ਮੋਹਿ ਲਜਾਵੈਂ[6]–।ਯਾਂਤੇ ਨਿਜ ਸਬੰਧੀਅਨਿ ਕਹਜੋ। [7]ਚੋਟ ਲਗੀ ਮੈਂ ਬਹੁ ਦੁਖ ਲਹਜੋ॥੧੬॥ ਘਰ ਕੇ ਅੰਤਰ ਮੰਚ ਡਸਾਵਹੁ।ਮੋ ਢਿਗ ਬਹੁਤ ਨ ਆਵਹੁ ਜਾਵਹੁ। ਭਲਾ ਨ ਭਾਵਹਿ ਮਿਲਨੋ ਮੋਹੀ। ਅੰਤਰ ਰਹਜੋ ਤੂਸ਼ਨੀ ਹੋਹੀ' ॥ ੧੭ ॥ ਇਮ ਸੁਨਿ ਕੈ ਤਿਸ ਪੌੜੂ ਦੋਇ। ਅੰਦਰ ਜਾਇ ਪਵਾਯੋ ਸੋਇ। ਸੁਨਿ ਸੁਨਿ ਸਭਿ ਕੋ ਬਹੁ ਅਪਵਾਦਾ[8]:–ਗੁਰ ਤਜਿ ਭਾਗਜੋ ਜਾਨਿ ਬਿਖਾਦਾ ॥ ੧੮ ॥ ਪ੍ਰਸ਼ਤਨਿ ਲੌ ਗੁਰ ਘਰ ਕੇ ਪਾਰੇ। ਭਯੋ ਬ੍ਰਿੱਧ ਮ੍ਰਿਤੁ ਕੋ ਡਰ ਧਾਰੇ। ਸਿਖ ਸਾਲ੍ਹੋ ਕਾ ਨਾਮ ਗਵਾਯੋ। ਗੁਰ ਆਗੈ ਰਹਿ ਬਹੁ ਸੁਖ ਪਾਯੋ ॥ ੧੯ ॥ ਜੀਵਨ ਸਦਾ ਅਪਨਿ ਇਨ ਜਾਨਾ। ਅਬਿ ਪ੍ਰਭੁ ਤੇ ਹੁਇ ਗਯੋ ਬਿਗਾਨਾ[9]–।ਸ਼੍ਰੀ ਅੰਮ੍ਰਿਤਸਰ ਕੇ ਸਿਖ ਆਵੈਂ। ਮਿਲਹਿ ਨ ਕਿਹ ਸੋਂ ਮੁਖ ਨ ਦਿਖਾਵੈ ॥ ੨੦ ॥ ਲਗੀ ਚੋਟ ਕੋ ਲੇਤਿ ਬਹਾਨਾ। [10]ਪਰਜੋ ਮੰਚ ਪਰ ਚਿੰਤ ਮਹਾਨਾ[11]। ਅਪਰ ਜਿ ਭਾਜੇ ਸੰਗ ਮਝੈਲ। ਸਭਿ ਕੋ ਹੁਇ ਧਿਕਾਰ ਤਿਸ ਗੈਲ[12] ॥ ੨੧ ॥ ਕੇਤਿਕ ਪਸ਼ਚਾਤਾਪ ਕਰੈਤੇ। ਨਹਿੰ ਸੰਗਤਿ ਮਹਿੰ ਮੁਖ ਦਿਖਰੈਤੇ। [13]ਹਮ ਤੇ ਬੁਰੀ ਕਾਰ ਹੁਇ ਗਈ। ਇਤ ਕੀ ਗੁਰ ਸਿੱਖੀ ਲਘੁ ਭਈ[14]' ॥ ੨੨ ॥ ਸਭਿ ਦਿਨ ਬੀਤ ਗਯੋ ਦੁਖ

[1]ਉਸਨੂੰ ਜੋ ਸਨਮੁਖ ਹੋਕੇ ਏਥੇ ਰਹਿ ਗਿਆ ਹੈ ਮੇਲ ਲਓ, ਭਾਵ ਉਸਨੂੰ ਜਵਾਬ ਨਾ ਦਿਓ ਕਿ ਇਹ ਬੀ ਮਝੈਲ ਹੈ ਤੇ ਇਸ ਨੂੰ ਕੱਢ ਦਿਓ। [2]ਪਿਛਲੀ ਤੁਕ ਮੁਜਬ ਇਸ 'ਸਭ' ਦਾ ਅਰਥ 'ਓਹ ਸਾਰੇ ਜੋ ਨੱਸ ਗਏ ਹਨ' ਲੈਣਾ ਚਾਹੀਏ। [3]ਜਦ ਲੜਨਗੇ ਤਾਂ ਹੀ ਰੋਟੀ ਹੱਥ ਆਵੇਗੀ। [4]ਹਾਥੀ ਕੀ ਸ਼ੈ ਹੈ ਉਹ ਜਮ ਨਾਲ ਲੜੇਗਾ। [5](ਜਿਹੜੇ) ਸਿਖ ਮੈਨੂੰ ਮਿਲਨ ਆਉਣਗੇ ਨਠਿਆ ਸੁਣਕੇ ਮੈਨੂੰ ਸ਼ਰਮਿੰਦਾ ਕਰਨਗੇ। [6]ਬਹੁਤੀ ਨਿੰਦਾ ਸੁਣਦੇ ਹਨ:–। [7]ਬਿਗਾਨਾ। [8]ਤਿਸ ਦੇ ਪਿੱਛੇ। (ਅ) ਤਿਸ ਦੇ ਨਾਲ। [9]ਭਾਵ ਮਾੜੇ ਵਲ ਦੀ ਸਿੱਖੀ ਲਈ ਸ਼ਰਮਿੰਦਗੀ ਦੀ ਗਲ ਹੋਈ ਹੈ।

ਪਾਵਤਿ[1]। ਤਮ ਮਹਿੰ ਪਰਸੋ ਨ ਬਦਨ ਦਿਖਾਵਤਿ। ਭਈ ਜਾਮਨੀ ਜਬਹੂੰ ਆਂਇ। ਉਠਸੋ ਤਜਨਿ ਮਲ ਕੋ[2] ਤਿਸ ਥਾਂਇ॥੨੩॥ਮੰਚ ਤਰੈ ਜਬਿ ਪੈਰ ਉਤਾਰਾ। ਹੁਤੋ ਤਹਾਂ ਪੰਨਗ ਬਡ ਕਾਰਾ। ਦਬੀ ਪੂੰਛ ਤੇ ਬਹੁ ਫੁੰਕਾਰਾ। ਡਸਸੋ ਤਬੈ ਕੋਪਸੋ ਉਰ ਭਾਰਾ॥ ੨੪ ॥ 'ਹਾਇ ਹਾਇ' ਕਰਿ ਨਿਕਸਸੋ ਤਬੈ। ਦੇਖਤਿ ਭਏ ਸੰਬੰਧੀ ਸਬੈ।ਦੌਰੈ ਉਪਚਾਰਨ ਕੋ[3] ਜਿਤ ਕਿਤ। ਕਹਾਂ ਹੋਤਿ ਤਿਸ ਤੇ, ਤਤਛਿਨ ਹਤਿ[4]॥੨੫॥ਭਈ ਪ੍ਰਭਾਤਿ ਦਾਹ ਕਰਿ ਦੀਨਾ। ਗੁਰ ਤੇ ਬੇਮੁਖ ਜੀਵਨ ਹੀਨਾ[5]। ਬਹੁਰ ਅਧੋਗਤਿ ਪ੍ਰਾਪਤਿ ਹੋਵਾ। ਕਰਹਿੰ ਧਿਕਾਰਨਿ ਜਿਨ ਸਿਖ ਜੋਵਾ॥ ੨੬ ॥ 'ਤਹਿੰ ਬਚ ਰਹਤਿ ਬਿਜੈ ਕੋ ਪਾਵਤਿ। ਸਕਲ ਪੰਥ ਦੀਰਘ ਜਸੁ ਗਾਵਤਿ। ਮਿਰਤ ਨ ਟਰਤਿ ਬਿਮੁਖ ਹ੍ਵੈ ਮਰਸੋ। ਬਹੁ ਮਤਿਮੰਦ ਨਰਕ ਮੈਂ ਪਰਸੋ' ॥੨੭॥ ਦੁਇ ਪੌੜੂ ਸੁਨਿ ਸੁਨਿ ਅਪਵਾਦਾ। ਨਹੀਂ ਸਹਾਰਤਿ ਹੋਤਿ ਬਿਖਾਦਾ। ਨਾਮ ਸਰੂਪ ਸਿੰਘ ਇਕ ਕੋਰਾ। ਦੁਤਿਯ ਅਨੂਪ ਸਿੰਘ ਤਿਸ ਬੋਰਾ॥੨੮॥ ਕਟ ਕਸਿਕੈ ਗੁਰ ਦਿਸ਼ਿ ਚਲਿ ਪਰੇ। ਦੋਸ਼ ਪਿਤਾਮਾ ਕੋ ਬਡ ਧਰੇ। ਜੋ ਮਝੈਲ ਸ਼ਰਧਾ ਧਰਿ ਮਿਲੇ। ਲੈ ਕਰਿ ਸੰਗ ਅਨੰਦਪੁਰ ਚਲੇ* ॥੨੯॥ ਦੁਨੀ ਚੰਦ ਕੀ ਇਮ ਭੀ ਕਥਾ। ਕਲਗ਼ੀਧਰ ਕੀ ਸੁਨੀਅਹਿ ਜਥਾ। ਛੁਟਹਿੰ ਲੋਹਗੜ ਦਿਸ਼ਾ ਤੁਫੰਗ। ਢੁਕੇ ਮੋਰਚੇ ਨਿਕਟ ਨਿਸੰਗ॥ ੩੦ ॥ ਅਨੀ ਘਨੀ ਸੈਲਿੰਦ੍ਰਨ ਕੇਰੀ। ਘਾਲਸੋ ਜ਼ੋਰ ਸਭਿਨਿ ਤਿਸ ਬੇਰੀ।–ਆਜ ਗੜ੍ਹੀ ਕੋ ਲੇਹੁ ਛੁਟਾਇ। ਪੁਰਿ ਆਨੰਦ ਪੁਨ ਟਿਕੈ ਨ ਕਾਇ–॥ ੩੧ ॥ ਭੀਮਚੰਦ ਉਤਸਾਹ ਬਿਲੰਦੈ। ਲਿਯੋ ਹਕਾਰਿ ਕੋਸਰੀ ਚੰਦੈ। ਹੰਡੂਰੀ ਤੇ ਆਦਿਕ ਰਾਜੇ। ਭਏ ਇਕੱਤ੍ਰ ਲਰਨ ਕੇ ਕਾਜੇ॥ ੩੨ ॥ ਬੈਠਿ ਏਕ ਥਲ ਗਜ ਮੰਗਵਾਯੋ। ਬਲੀ ਬਿਲੰਦ ਝੂਲਤੋ ਆਯੋ। ਪੁਸ਼ਟ ਬਡੋ ਨਿਤ ਮਸਤ ਰਹੰਤਾ। ਨਿਕਟ ਪਿਖਹਿ ਨਰ ਤਤਛਿਨ ਹੰਤਾ॥ ੩੩ ॥ ਤੋਮਰ ਦੀਰਘ ਹਾਥ ਰਹੰਤੋ। ਇਤ ਉਤ ਘੋਰਤਿ ਤਾਂਹਿ ਚਲੰਤੋ। ਸੈਗਲ ਰਹਹਿ ਪੈਰ ਮੈਂ ਪਾਯੋ। ਮਾਨਵ ਬ੍ਰਿੰਦਨਿ ਅੱਗੂ ਚਲਾਯੋ ॥੩੪॥ ਦਏ ਮਸਾਲੇ ਗਰਮ ਘਨੇਰੇ।ਜਿਨ ਤੇ ਹੋਯੋ ਮਸਤ ਬਡੇਰੇ। ਆਂਖ ਲਾਲ ਦੀਰਘ ਤੇ ਹੋਰਤਿ। ਇਤ ਉਤ ਤੋਮਰ ਗਨ ਤੇ ਪੋਰਤਿ[6] ॥ ੩੫ ॥ ਸਭਿ ਗਿਰਪਤਨਿ ਬਿਲੋਕਨਿ ਕੀਨਾ। ਰਾਤਬ[7] ਦੇ

[1]ਭਾਵ ਦੁਨੀਚੰਦ ਨੂੰ। [2]ਪਖਾਨੇ ਜਾਣ ਲਈ। [3]ਇਲਾਜਾਂ ਵਾਸਤੇ। [4]ਹੁਣ ਦੌੜਨ ਭੱਜਣ ਨਾਲ ਕੀਹ ਬਣਦਾ ਸੀ, ਝਟ ਮਰ ਗਿਆ। [5]ਗੁਰ ਤੇ ਬੇਮੁਖ ਹੋਕੇ ਮਰਿਆ। [6]ਹੱਕਦੇ ਹਨ। [7]ਖਾਣਾ। [ਅ:,ਰਾਤਬ]। *ਇਸ ਤੋਂ ਪਤਾ ਲਗਦਾ ਹੈ ਕਿ ਸਿੱਖਾਂ ਵਿਚ ਗੁਰੂ ਪਿਆਰ ਕਿੰਨਾ ਬਹੁਤਾ ਸੀ।

ਤ੍ਰਿਪਤਾਇ ਸੁ ਲੀਨਾ। ਸਾਰ ਬਾਰਨੀ[1] ਕੋ ਮੰਗਵਾਇ। ਪ੍ਰਥਮ ਸਵਾ ਮਣ ਦਈ ਪਿਲਾਇ ॥ ੩੬ ॥ ਤਬੈ ਪੁਲਾਦੀ ਮਸਤਕ ਸਾਰੇ। ਬੈਧੇ ਭਲੀ ਭਾਂਤਿ ਬਡ ਭਾਰੇ। ਕੁਛਕ ਸੁੰਡ ਨੰਗੀ ਰਹਿ ਗਈ। ਸਰਬ ਲੋਹ ਸੋਂ ਛਾਦਨਿ ਭਈ ॥ ੩੭ ॥ ਦੀਰਘ ਲਾਂਬੀ ਸੈਫ[2] ਮੰਗਾਈ। ਦੁਹਿ ਦਿਸ਼ਿ ਤੀਖੀ ਧਾਰ ਲਗਾਈ।ਸੁੰਡ ਅੰਤ ਸੋਂ ਬੈਧਤਿ ਖਰੀ[3]।ਖੁਲਹਿ ਨ,ਦਿਢ ਐਸੀ ਬਿਧਿ ਕਰੀ ॥੩੮॥ ਗੌਰੀ ਢੋਰ ਸਕਹਿ ਨਹਿੰ ਜੈਸੇ। ਲੋਹੇ ਸੰਗ ਅਛਾਦਨੋ ਐਸੇ। ਨੇਜ਼ਾ ਖੜਗ ਕਟਹਿ ਤਿਸ ਕਹਾਂ। ਇਸ ਪ੍ਰਕਾਰ ਗਾਢੋ ਕਰਿ ਮਹਾਂ ॥੩੯॥ ਸੌਂਡਾ ਪ੍ਰੇਰਤਿ ਸੈਫ ਸੁ ਫੇਰਤਿ[4]। ਬ੍ਰਿੰਦ ਸੈਲਿੰਦ੍ ਅਨੰਦਤਿ ਹੇਰਤਿ। ਫੁੰਕਾਰਤਿ ਚਿੰਘਾਰਤਿ ਭਨਜੋ।ਸਤਿਗੁਰ ਬੈਠੇ ਤਹਿੰ ਲਗਿ ਸੁਨਜੋ॥੪੦॥ਸਭਿ ਸਿੰਘਨਿ ਤਬਿ ਅਰਜ਼ ਗੁਜ਼ਾਰੀ।'ਪ੍ਰਭੁ ਜੀ![5]ਕੁੰਚਰ ਕੋਰ ਚਿੰਘਾਰੀ। ਮੱਤ ਬਾਰਨੀ ਤੇ ਸੋ ਲਹੀਯਤਿ[6]।ਤਿਸ ਉਪਾਇ ਕਰਿਬੋ ਅਤਿ ਚਹੀਅਤਿ॥੪੧॥ਆਜ ਲੋਹ-ਗੜ ਲੋਹਾ ਮਾਚੈ।ਕਰਦਮ ਸ਼ੋਣਤ ਰਜਸੋਂ ਰਾਚੈ।ਪਾਯੋ ਜ਼ੋਰ ਸਭਿਨਿ ਤਹਿੰ ਜਾਈ।ਇਤ ਤੇ ਗਏਹਟਕ ਸਮੁਦਾਈ॥੪੨॥ਤੜਭੜ ਛੁਟਹਿ ਤੁਫੰਗਾਘਨੇ-ਰੀ।ਹੋਤਿ ਮੋਰਚੈ ਨਿਕਟ ਬਡੇਰੀ।ਮਾਰਨ ਮਰਨਹੋਇ ਸੰਗ੍ਰਾਮਾ।ਆਜ ਸ਼ੱਤ੍ਰੁ-ਗਨ ਪਠਿ ਜਮ ਧਾਮਾ' ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤਰਥ ਰੁੱਤੇ 'ਦੁਨੀਚੰਦ' ਪ੍ਰਸੰਗ ਬਰਨਨੰ ਨਾਮ ਚਤੁਰ ਬਿੰਸਤੀ ਅੰਸੂ ॥ ੨੪ ॥

੫. [ਬਚਿੱਤ੍ਰ ਸਿੰਘ ਨੂੰ ਤਿਆਰ ਕੀਤਾ]।

ਦੋਹਰਾ ॥ ਸੁਨਿ ਸਿੰਘਨ ਤੇ ਸਤਿਗੁਰੂ ਸਭਿ ਦਿਸ਼ਿ ਦ੍ਰਿਸ਼ਟਿ ਚਲਾਇ। ਕਰੇ ਬਿਲੋਕਨਿ ਬ੍ਰਿੰਦ ਹੀ ਚਹੁੰਦਿਸ਼ਿ ਮਹਿੰ ਤਿਸ ਥਾਇੰ ॥ ੧॥ ਨਿਸਪਾਲਕ ਛੰਦ ॥ [7]ਸ਼੍ਰੀ ਗੁਰ ਪ੍ਰਯੰਕ ਨਿਸ ਕੇ ਬਿਚ ਸਦੀਵ ਹੀਂ। ਹੋਵਹਿੰ ਸੁਚੇਤ ਰਖਵਾਰ ਥਿਤ ਥੀਵ ਹੀਂ। ਬਿੰਸਤ ਸੁ ਪੰਚ ਗਿਨਤੀ ਤਿਨਹੁੰ ਜਾਨਿਯੇ[8]। ਜਾਗਤਿ ਰਹੈਤਿ ਗਹਿ ਆਯੁਧ ਸੁ ਪਾਨਿਯੇ[9] ॥ ੨ ॥ ਪਾਸਹਿ ਰਹੈਤਿ ਸਭਿ ਖਾਸ[10]

---

[1]ਤੇਜ਼ ਸ਼ਰਾਬ। [2]ਬਹੁਤ ਲੰਬੀ ਤਲਵਾਰ। [3]ਚੰਗੀ ਤਰ੍ਹਾਂ ਬੰਨ੍ਹ ਦਿੱਤੀ। [4]ਸੂੰਡ ਨੂੰ ਘੁਮਾਉਂਦਾ ਹੈ ਤੇ ਤਲਵਾਰ ਬੀ ਫਿਰਦੀ ਹੈ (ਦੇਖੋ ਅੰਕ ੩ ਅਗਲੇ ਅੰਸੂ ਦਾ)। (ਅ) ਹਾਥੀ ਨੂੰ ਦੌਰਦੇ ਹਨ ਤਾਂ ਤਲਵਾਰ ਘੁਮਾਉਂਦਾ ਹੈ। [5]ਸ਼ਰਾਬ ਨਾਲ ਮਸਤ ਹਾਥੀ ਦੀ ਅਵਾਜ਼ ਆਉਂਦੀ ਹੈ। [6]ਜਦੋਂ ਰਾਤ ਨੂੰ ਸ਼੍ਰੀ ਗੁਰੂ ਜੀ ਪਲੰਘ ਪਰ (ਬਿਰਾਜਦੇ ਸਨ ਤਦੋਂ) ਨਿੱਤ ਹੀ ਸਵਧਾਨ ਰਖਵਾਲੇ (ਪਲੰਘ ਪਾਸ) ਇਸਥਿਤ ਹੁੰਦੇ ਸਨ, ਉਹਨਾਂ ਦੀ ਗਿਣਤੀ ੨੫ ਜਾਣ ਲਓ। [7]ਹਥ ਵਿਚ ਹਥਿਆਰ ਪਕੜ ਕੇ। [8]ਖਾਸ (ਸ਼੍ਰੀ ਗੁਰੂ ਜੀ ਪਾਸ)।

ਹਰੱਖਾਇਕੈ। ਜਾਮਨਿ ਮਝਾਰ ਕਰਿ ਸੇਵ ਸੁਖ ਪਾਇਕੈ। ਦੇਖਨਿ ਕਰੇ ਸੁ ਪ੍ਰਭੁ ਏਕ ਸਮ ਬੀਰ ਹੈਂ[1]।ਜੰਗਹਿ ਨਿਸੰਗ ਭਟ ਭੈਗ ਹਿਤ ਧੀਰ ਹੈਂ[2]॥੩॥ ਨਰਾਜ ਛੰਦ ॥ ਤਿਨਹੁੰ ਮਝਾਰ ਏਕ ਹੈ ਬਚਿੱਤ੍ਰ ਸਿੰਘ ਸੂਰਮਾ। ਬਲੀ ਬਿਲੰਦ ਬਾਹੁ ਦੰਡ ਸ਼ੱਤ੍ਰੁ ਤੇ ਗ਼ਰੂਰਮਾਂ[3]।ਸੁ ਰਾਜਪੂਤਜਾਤਿ ਤੇ ਮੁਛੈਲ[4] ਛੈਲ ਜਾਨਿਯੇ। ਕ੍ਰਿਪਾਨ ਢਾਲ ਅੰਗ ਸੰਗ ਜੰਗ ਮੈਂ ਮਹਾਂਨਿਯੇ ॥ ੪॥ ਦੋਹਰਾ ॥ ਪੋਸ਼ਸ਼ ਪਟ ਬਹੁ ਰੂਪ ਕੀ ਪਹਿਰਤਿ ਅਪਨੇ ਅੰਗ। ਪਿਖਿ ਪ੍ਰਭੁ ਕਹਿ ਬਹੁਰੂਪੀਆ ਭਯੋ ਸੁ ਸੰਗਜਾ ਸੰਗ[5] ॥ ੫॥ ਚੰਚਲਾ ਛੰਦ ॥ ਸ਼੍ਰੀ ਗੁਰੂ ਬਿਲੋਕ ਕੈ ਬਿਲੰਦ ਓਜਵਾਨ ਜਾਨਿ।ਸਾਮਹੋ ਥਿਰਯੋ ਸੁ ਬੀਰ ਹਾਥ ਧਾਰਿ ਆਯੁਧਾਨ।ਮੁਨਿ ਹੈ ਪ੍ਰਭੁ ਸੁ ਬਾਕ, ਹੈ ਅਨੰਦ ਧੀਰ ਮਾਂਹਿ। ਬਾਸਤੋ ਹਜ਼ੂਰ ਨੀਤਿ ਭਾਉ ਦੀਹ ਚੀਤ ਜਾਂਹਿ ॥ ੬ ॥ ਲਲਿਤਪਦ ਛੰਦ ॥ ਬਿੱਦਯਾ ਨੇਜੇ ਮਾਰਨਿ ਕੀ ਮਹਿ ਬੁੱਧਿਵਾਨ ਬਡ ਜਾਨੈ।ਚਢਿ ਤੁਰੰਗ ਕੈ ਪੈਦਲ ਹ੍ਵੈਕਰਿ ਅਧਿਕ ਕ੍ਰਮਾਵਨਿ ਠਾਨੈ ॥੭॥ ਨੇਜਾ ਗਹੇ ਖਰੋ ਜੋ ਸਨਮੁਖ ਸ਼੍ਰੀ ਪ੍ਰਭੁ ਨਿਕਟ ਹਕਾਰਾ। ਆਉ ਬਚਿੱਤ੍ਰ ਸਿੰਘ ਬਡ ਜੋਧਾ ਤੁਵ ਸਿਰ ਭਾਰ ਉਦਾਰਾ॥੮॥ਉਤ ਸੈਲੇਂਦ੍ਰਨਿ ਕੋ ਮਤੰਗ ਬਡ, ਇਤ ਤੇ ਕੇਹਰਿ ਚੀਜੈ। ਮਹਾਂ ਦਾੜ ਨੇਜਾ ਖਰ ਦੈ ਹੈਂ[6] ਗਜ ਹਤਿਬੇ ਕੋ ਕੀਜੈ ॥ ੯॥ ਆਯੁਤ ਭਾਲਾ ਭਾਲ ਪ੍ਰਹਾਰਹੁੰ ਮੁਰ ਹੈ ਜਿਸਤੇ ਹਾਥੀ। ਨਹੀਂ ਕਦਾਚਿਤ ਸਨਮੁਖ ਆਵੈ ਪੀਛੇ ਮਾਰੈ ਸਾਥੀ॥੧੦॥ ਧਰਿ ਧੀਰਜ ਦੀਰਘ ਬਲ ਕਰਿਕੈ ਸ਼ੰਕਾ ਤਯਾਗਿ ਪ੍ਰਹਾਰੋ। ਤ੍ਰਾਸ ਨ ਕਰਹੁ ਪ੍ਰਯਾਸ ਧਰਹੁ ਅਸ, ਜਸੁ ਕੋ ਪਾਇਂ ਸੁਖਾਰੋ[7] ॥੧੧॥ ਸੁਨਿ ਬਚਿੱਤ੍ਰ ਸਿੰਘ ਭਯੋ ਪ੍ਰਫੁੱਲਯਤ ਤਬਿ ਦੋਨਹੁੰ ਕਰ ਬੰਦੇ। ਮਹਾਰਾਜ ਕੀ ਆਇਸੁ ਜੈਸੇ ਤਿਮ ਹੀ ਕਰੌਂ ਨਿਕੰਦੇ ॥ ੧੨ ॥ ਮਹਿ ਮਹਿੰ[8] ਇਹ ਹਾਥੀ ਕਯਾ ਬਪੁਰੋ ਜੋ ਅਰ ਸਕਹਿ ਅਗਾਰੀ। ਸੁਨਯੋ ਸੁਰਗ ਮਹਿੰ ਇਕ ਐਰਾਵਤ ਤਿਸ ਕੋ ਲੈਹੌਂ ਮਾਰੀ' ॥੧੩॥ ਅਪਨਿ ਖਜ਼ਾਨੇ ਬਿਚ ਤੇ ਸਤਿਗੁਰ ਤਬਿ ਨੇਜ਼ੇ ਮੰਗਵਾਏ। ਕਿਸੀ ਵਲਾਇਤ ਭਏ ਤਯਾਰ ਸੋ ਕੀਮਤ ਅਧਿਕ ਬਨਾਏ ॥ ੧੪॥

[1](ਉਹਨਾਂ ਆਪਣੇ ਨਿਜ ਤਨ ਦੇ ਰਾਖੇ ਸੂਰਮਿਆਂ ਵਲ) ਤੱਕਿਆ ਕਿ ਇਕੋ ਜਿਹੇ ਬਹਾਦਰ ਹਨ। [2]ਜੰਗ ਵਿਚ ਸੂਰਮਿਆਂ ਦੇ ਨਾਸ਼ ਕਰਨ ਲਈ ਨਿਰਭੈ ਧੀਰਜ ਵਾਨ ਹਨ। [3]ਸ਼ੱਤ੍ਰੂ ਪਰ ਭਾਰੀ ਹੈ। [4]ਬੜੀਆਂ ਮੁੱਛਾਂ ਵਾਲਾ। [5]ਇਸ ਕਰਕੇ ਉਹ (ਬਹੁਰੂਪੀਆ) ਸੰਗਜਾ ਵਾਲਾ ਹੋ ਗਿਆ [6]ਤਿੱਖੇ ਨੋਕ ਰੂਪੀ (ਸ਼ੇਰ ਦੀ) ਭਾਰੀ ਦਾੜ੍ਹ ਦਿਆਂਗੇ। [7]ਚੰਗਾ ਨੇਜ਼ਾ ਮੱਥੇ ਵਿਚ ਮਾਰੋ। [8]ਪ੍ਰਿਥਵੀ ਵਿਚ।

ਬੇਲ ਬਿਖੈ ਬਹੁ ਕਲੀ ਪੂਰ ਕਰਿ ਊਪਰ ਪੈ ਲਪਟਾਏ[1]। ਦੁਹਰੇ ਹੋਇ ਬਨਹਿਂ ਪੁਨ ਸਰਲੀ ਨਹਿਂ ਟੂਟਹਿਂ ਬਲ ਲਾਏ[2]॥ ੧੫॥ ਪਰੇ ਬੰਦ ਬਹੁ ਚਾਮੀਕਰ ਕੇ ਨਗ ਤਿਨ ਪਰ ਜਰਵਾਏ। ਧਨ ਦਸ ਸਪਤ ਸਹੰਸ੍ਰ[3] ਲਾਗਸੇ ਬਾਸ਼ਕ ਸਮ[4] ਦਰਸਾਏ॥੧੬॥ ਸ਼੍ਰੀ ਪ੍ਰਭੁ ਦੋਨਹੁ ਲਏ ਹਾਥ ਮਹਿਂ ਪਰਖਹਿਂ ਤੋਲਨ ਕੀਨਾ। ਕੁੰਚਰ ਕੇ ਮਸਤਕ ਕੋ ਫੋਰਨਿ ਇਕ ਤਿਨ ਮਹਿਂ ਤੇ ਦੀਨਾ॥ ੧੭॥ ਫਲ ਫੁਲਾਦ ਕੀਮਤ ਬਹੁਤੇ ਕੀ[5] ਲੋਹਾ ਬੀਧਨ ਵਾਰੋ। ਲੇ ਬਚਿੱਤ੍ਰ ਸਿੰਘ ਬੰਦਨ ਕੀਨਸਿ ਤਤਛਿਨ ਭਾ ਬਲ ਭਾਰੋ॥ ੧੮॥ ਬਿੰਦ੍ਰਾ ਅਧਿਕ ਬਹੁਤ ਸਿਖਰਾਈ 'ਇਮ ਗਹਿ ਕਰਿ ਗਜ ਮਾਰੋ'। ਸਕਲ ਭੇਦ ਕੋ ਜਾਨਨੋਂ ਤੁਰਨ ਗੁਰ ਕਰੁਨਾ ਉਰ ਧਾਰੋ॥ ੧੯॥ ਕਰੀ ਬਚਿੱਤ੍ਰ ਸਿੰਘ ਪੁਨ ਬਿਨਤੀ 'ਹਾਰਿ ਜੀਤ ਨਹਿਂ ਜਾਨੋਂ। ਜਿਤ ਪ੍ਰੇਰਹੁ ਤਿਤ ਗਮਨਹੁ ਸਨਮੁਖ ਬੁਧਿ ਅਰੁ ਬਲ ਸਭਿ ਠਾਨੋਂ[6]॥ ੨੦॥ ਮੋਹਿ ਮਰਨ ਕੀ ਚਿੰਤ ਨ ਕੋਈ ਤੁਮਹਿਂ ਦਾਸ ਕੀ ਲਾਜਾ। ਖਰੋ ਹੋਨਿ ਮਿਸ ਮੋਰੋ ਇਕ ਹੈ ਆਪ ਕਰਹੁ ਨਿਜ ਕਾਜਾ॥ ੨੧॥ ਦਾਸ ਉਚਿਤ ਆਇਸੁ ਕੋ ਮੰਨਨਿ ਤੁਮ ਪੂਰਨ ਨਿਰਬਾਹੋ। ਜਗ ਮਹਿਂ ਸੁਜਸੁ ਪ੍ਰਲੋਕ ਮਹਾਂ ਸੁਖ ਮਨ ਜਾਨਨੋਂ ਇਸ ਮਾਂਹੋ॥ ੨੨॥ ਜਿਮ ਸ੍ਰੀ ਕ੍ਰਿਸ਼ਨ ਭੀਮ ਕੋ ਬਲ ਦੈ ਜਰਾਸੰਧ ਮਰਿਵਾਯੋ। ਰਾਮ ਚੰਦ੍ਰ ਸੁਗ੍ਰੀਵ ਓਜ ਦੈ ਬਾਲੀ ਕੋ ਹਤਵਾਯੋ॥ ੨੩॥ਤਥਾ ਕ੍ਰਿਪਾ ਕਰਿ ਮੁਝ ਤੇ ਕਾਰਜ ਆਪ ਬਨਾਵਨ ਚਾਹੋ। ਦੀਜਹਿ ਮਾਦਕ ਰਹੁ ਮਤ ਮੁਹਿ ਮਤ, ਆਪ ਦੁਰਦ ਕੋ ਗਾਹੋ[7]॥ ੨੪॥ ਸੁਨਿ ਪ੍ਰਸੰਨ ਕਲਗ੍ਰੀਧਰ ਹ੍ਵੈ ਕੈ ਨਿਜ ਅਫੀਮ ਮੰਗਵਾਈ। ਡੱਬਾ ਚਾਮੀਕਰ ਕੋ ਸੁੰਦਰ ਜਟੇ ਰਤਨ ਸਮੁਦਾਈ॥ ੨੫॥ ਮਾਸੇ ਪੰਚ ਭਖਤਿ ਸੋ ਪੂਰਬ ਤਿਸ ਤੇ ਦਈ ਸਵਾਈ*। ਦੂਰ ਵਲਾਇਤ ਤੇ ਜੋ ਆਵਤਿ ਅਤਿ ਮਾਦਕ ਬਡਿਆਈ[8]

[1]ਬਾਂਸ ਵਿਚ ਕਲੀ ਭਰਕੇ ਉਪਰ ਤੰਦੀ ਲਪੇਟੀ ਹੋਈ ਹੈਸੀ [ਫਾ:, ਪੈ=ਜਾਨਵਰਾਂ ਦੇ ਬਦਨ ਵਿੱਚੋਂ ਲਏ ਪੱਠੇ ਆਦਿ ਜਿਨ੍ਹਾਂ ਨੂੰ ਕਮਾਨ ਤੇ ਨੇਜ਼ਿਆਂ ਦੇ ਮੁੱਠਾਂ ਤੇ ਲਪੇਟਦੇ ਹਨ ਪੱਕਿਆਂ ਕਰਨ ਵਾਸਤੇ। ਦੇਖੋ ਜ਼ਨਾਸ਼ੁ:]। [2]ਦੁਹਰੇ ਹੋਕੇ ਫਿਰ ਸਿੱਧੇ ਹੋ ਜਾਂਦੇ ਹਨ ਬਲ ਲਾਇਆਂ ਟੁੱਟਦੇ ਨਹੀਂ ਸਨ। [3]੧੭ ਹਜ਼ਾਰ। [4]ਬਾਸ਼ਕ ਨਾਗ ਵਰਗੇ। [5]ਬਹੁਤੇ ਮੁੱਲ ਦੀ। [6]ਕਰਾਂਗਾ। [7]ਅਫੀਮ ਦਿਓ, ਮੇਰੀ ਬੁੱਧੀ ਨੂੰ ਮਸਤ ਕਰ ਦਿਓ ਤੇ ਆਪ ਹਾਥੀ ਨੂੰ ਮਾਰੋ। [8]ਭਾਵੀ ਨਸ਼ੇ ਵਾਲੀ (ਜਿਸਦੀ) ਮਹਿਮਾਂ ਹੈ।

*ਰਾਜਪੂਤਾਂ ਵਿਚ ਅਫੀਮ ਦਾ ਰਿਵਾਜ ਬਹੁਤ ਹੀ ਹੈਸੀ ਤੇ ਹੁਣ ਹੈ। ਪਰ ਨਿਸ਼ਚੇ ਨਹੀਂ ਕਿਹਾ ਜਾ ਸਕਦਾ ਕਿ ਬਚਿੱਤ੍ਰ ਸਿੰਘ ਜੀ ਸਿੰਘ ਸਜਕੇ ਅਫੀਮੀ ਰਹੇ ਹੋਣ ਕਿ ਨਾ।

॥ ੨੬ ॥ ਨਿਜ ਕਰ ਤੇ ਕਲਗ਼ੀਧਰ ਦੀਨੀ ਜੁਗ ਹਾਥਨਿ ਪਰ ਲੀਨੀ। ਸਿਮਰਿ ਨਾਮ ਗੁਰੁ ਕੋ ਤਬਿ ਖਾਈ ਬਡਿ ਕੀਮਤਿ ਕੀ ਚੀਨੀ ॥ ੨੭ ॥ ਪੁਨ ਬਿਜੀਆਂ[1] ਘੁਟਵਾਇ ਮੰਗਾਈ ਸਿੰਘਨ ਪਾਨ ਕਰਾਈ। ਪੀਵਤਿ ਚਢੋ ਬਿਸਾਲ ਅਮਲ ਤਬਿ, ਲਾਲੀ ਲੋਚਨ ਛਾਈ ॥੨੮॥ ਭੌਹੈਂ ਚਢੀ ਕਮਾਨ ਮਨਿੰਦੈ ਮੂਛਨ ਪਰ ਕਰ ਫੇਰਾ। ਖੜਗ ਸਿਪਰ ਤੇ ਕਮਰ ਕਸੀ ਦਿਢ, ਬਰਛਾ ਕਰ ਮਹਿੰ ਫੇਰਾ ॥ ੨੯ ॥ ਬਖਸ਼ਨੋ ਬਲ ਬਿਸਾਲ ਕਲਗ਼ੀਧਰ ਵਧ ਗਸੋ ਮਨ ਉਤਸਾਹੂ। ਕੁੰਚਰ ਕੋ ਪਪੀਲਕਾ ਜਾਨਤਿ–ਹਤੋਂ ਤੁਰਤ ਰਣ ਮਾਂਹੂ–॥੩੦॥ ਵਧਸੋ ਪ੍ਰਮੋਦ ਭਯੋ ਤਬਿ ਗਦਗਦ ਪਰਸੋ ਚਰਨ ਗੁਰ ਆਗੇ॥ ਦੇ ਥਾਪੀ ਤਤਕਾਲ ਉਠਾਯੋ 'ਕਰਹੁ ਜੁਧ ਅਨੁਰਾਗੇ'॥੩੧॥ ਚਤਰ ਪ੍ਰਦਛਨਾ ਦੇ ਪ੍ਰਭੁ ਕੇਰੀ ਸਭਿ ਸੋਂ ਫਤੇ ਬੁਲਾਈ। ਪਿਖਤਿ ਖਾਲਸਾ[2] ਚਲਸੋ ਅੱਗੇ ਕੋ ਅਸੁ ਪਰ[3] ਦ੍ਰਿਸ਼ਟਿ ਚਲਾਈ ॥ ੩੨ ॥ ਕਰਿ ਬੰਦਨ ਪਗ, ਭਯੋ ਅਰੂਢਨਿ, ਬਰਛਾ ਹਾਥ ਹੁਲਾਰਾ। ਦੂਸਰ ਕਰ ਮਹਿੰ ਬਾਗ ਤੁਰੰਗ ਕੀ ਲੇ ਗੁਰ ਨਾਮ ਪਧਾਰਾ ॥੩੩॥ ਹੁਤੋ ਦਮਦਮਾ ਅਧਿਕ ਉਚੇਰੋ ਤਿਸ ਪਰ ਗੁਰੂ ਅਰੂੜੇ। ਪਿਖਨਿ ਤਮਾਸ਼ਾ ਜੰਗ ਕਰਨ ਕੋ ਢੋਵਨ ਗਜ ਕੋ ਕੂੜੇ ॥ ੩੪ ॥ ਉਦੈ ਸਿੰਘ ਆਲਮ ਸਿੰਘ ਆਦਿਕ ਸਭਿ ਪ੍ਰਭੁ ਕੇ ਢਿਗ ਬੈਸੇ। ਕਰਹਿੰ ਕ੍ਰਿਪਾ ਜਿਮ ਬਾਕ ਬਖਾਨੈਂ ਸਨਮਾਨਤਿ ਹੈਂ ਤੈਸੇ॥੩੫॥ ਦ੍ਰਿਸ਼ਟਿ ਲੋਹਗੜ ਦਿਸ਼ਿ ਕੋ ਪੂਰੀ ਹੈਰਿ ਸ਼ੱਤ੍ਰੁ ਸਮੁਦਾਏ।ਬਡੇ ਢੋਲ ਦੁੰਦਭਿ ਰਣਸਿੰਙੇ ਨਾਦ ਬਿਸਾਲ ਉਠਾਏ॥ ੩੬॥ ਗੋਜ ਸ਼ਿੰਗਾਰ ਕੀਯੋ ਬਹੁ ਗਾਢੇ ਲੋਹੇ ਸੰਗ ਅਛਾਦਾ।ਇਤ ਉਤ ਸੋਂਡਾ ਫੇਰਨਿ ਕਰਤੋ,ਚਮਕ ਸੈਫ ਭੁੰਇ ਕਾਦਾ[4]॥੩੭॥ ਏਕ ਲਾਖ ਗਿਨਤੀ ਕੋ ਜੋਧਾ ਪੁਨ ਸਤਵੈਜ ਹਜ਼ਾਰਾ। ਸੰਗ ਕੇਸਰੀ ਚੰਦ ਸੁ ਲੈਕੇ ਹੋਲਾ ਘਾਲਨਿ ਤਯਾਰਾ॥੩੮॥ ਸੁਥਰੀ, ਧੌਂਸ[5] ਦੀਰਘਾ, ਭੇਰਹਿੰ[6], ਡਫ ਗਨ ਢੋਲ ਸਮੂਹੀ। ਪਟਹਿ, ਬਾਂਸੁਰੀ, ਬਜੀ ਨਫੀਰੀ, ਭਟ ਉਮਡੇ ਹਿਤ* ਹੂਹੀ' ॥ ੩੯ ॥ ਮਾਰਿ ਮਾਰਿ ਕਹਿ ਰੌਰ ਪਰਸੋ ਬਡ ਤੋਮਰ ਲਏ ਹਜ਼ਾਰਾ। ਖੜਗ ਸਿਪਰ ਲੈ ਫਾਂਦਨ ਕਰਿਤੇ ਤੜਭੜ ਤੁਪਕ ਉਦਾਰਾ ॥ ੪੦ ॥ ਤੁਰੰਗ ਕੇਸਰੀਚੰਦ ਵੰਧਾਯੋ ਸਭਿ ਤੇ ਆਗੂ ਹ੍ਵੈ ਕੈ। 'ਆਜ ਲੋਹ-

[1]ਸੁੱਖਾ। [2]ਖਾਲਸੇ ਦੇ ਵੇਖਦਿਆਂ। [3]ਘੋੜੇ ਪਰ। [4]ਇਧਰ ਉਧਰ ਜਦ ਸੂੰਡ ਫੇਰਦਾ ਹੈ ਤਾਂ ਸੂਰਮਿਆਂ ਦਾ ਨਾਸ਼ ਕਰਨ ਲਈ (ਬੱਧੀ ਹੋਈ) ਤਲਵਾਰ ਚਮਕਦੀ ਹੈ। [5]ਧੌਂਸੇ। [6]ਭੇਰੀਆਂ। [7]ਹੱਲੇ ਕਰਨ ਲਈ। (ਅ) ਸ਼ੋਰ ਕਰਨ ਲਈ। *ਪਾ:–ਨਿੱਤ।

ਗੜ੍ਹ ਤੋੜੌਂ ਭਿੜਿ ਕੈ'ਸਪਥ[1] ਰਿਦੈ ਸਿਮਰੈਕੇ ॥੪੧॥ ਆਲਮ ਸਿੰਘ ਬਿਲੋ-ਕਤਿ ਬੋਲਸੋ 'ਪ੍ਰਭੁ ਜੀ ! ਇਹ ਜਸਵਾਰੀ। ਮਹਾਂ ਸ਼ੱਤ੍ਰੂ ਹੈਂਕਾਰਿਬਡੇਰਾ ਸਭਿ ਮਹਿੰ ਸਪਥ ਉਚਾਰੀ ॥ ੪੨ ॥ ਆਜ ਜੰਗ ਮਹਿੰ ਇਸੋਂਹਿ ਸਿੰਘਾਰਹਿੰ ਸੈਲੋਂ ਦੂਨਿ ਹਤਿ ਧੀਰੰ[2]ਕਰਹੁ ਖਾਲਸੇ ਪਰ ਨਿਜ ਕਰੁਨਾ ਇਤ ਤੇ ਭੇਜਹੁ ਬੀਰੰ ॥ ੪੩ ॥ ਅਪਰ ਕਾਰ ਲਰਿ ਮਾਰਨ ਕੇਰੀ ਸੋ ਨ ਕਰਹਿੰ ਰਣ ਮਾਂਹੀ। ਹਤਹਿੰ ਕੇਸਰੀ ਕੋ ਕਰਿ ਉੱਦਮ ਰਿਪੁ ਨਿਰਬਲ ਹੁਇ ਜਾਂਹੀ[3] ॥ ੪੪ ॥ ਸ਼੍ਰੀਕਲਗ਼ੀਧਰ ਸੁਨਤਿ ਬਖਾਨੀ'ਨੀਕੀ ਬਾਤ ਬਤਾਈ।ਜਿਮ ਬਚਿੱਤ੍ਰਸਿੰਘ ਗਜ ਪਰ ਗਮਨਸੋਂ ਤਿਮ ਕੋ[4] ਇਸ ਪਰ ਜਾਈ ॥ ੪੫ ॥ ਸਿਰ ਨਿਕੰਦ ਕਰਿ ਹਮ ਢਿਗ ਆਨਹਿ ਨ੍ਰਿਭੈ ਖੜਗ ਕੋ ਸਾਥਾ। ਧਰਿ ਬਿਸ਼ਵਾਸ਼ ਮਹਤ ਉਤਸਾਹਿਤ ਕੋ ਟੇਕਹਿ ਪਗ ਮਾਥਾ' ॥ ੪੬ ॥ ਤੀਨ ਬਚਨ ਸੁਨਿ ਉਦੇਸਿੰਘ ਤਬਿ ਬੋਲਸੋ ਜੋਰਤਿ ਹਾਥਾ। 'ਕਰਹੁ ਦਾਸ ਕੋ ਆਇਸੁ ਸ਼੍ਰੀ ਪ੍ਰਭੁ ਮੈਂ ਲਰਿ ਹੌਂ ਰਿਪੁ ਸਾਥਾ॥੪੭॥ਜੰਗ ਖੇਤ ਮਹਿੰ ਹਤਨ ਕਹਾਂ ਇਹ, ਜੋ ਅਵਿਲੋਕ ਪਲਾਵੈ। ਦੁਰਗ ਸੈਲ ਮੈਂ ਜਾਇ ਪ੍ਰਵੇਸ਼ੈ ਤਹਾਂ ਨ ਪ੍ਰਾਨ ਬਚਾਵੈ ॥੪੮॥ ਕਰੌਂ ਪ੍ਰਹਾਰ ਅਪਰ ਪਰ ਮੈਂ ਨਹਿੰ,ਪਹੁੰਚੌਂ ਤਿਸ ਕੇ ਪਾਸਾ। ਗੁਰ ਪ੍ਰਤਾਪ ਤੇ ਕਰਾਚੋਲ ਸੋਂ ਦੇਵਹੁ ਸੀਸ ਬਿਨਾਸਾ ॥ ੪੯ ॥ ਜਹਿੰ ਕਹਿੰ ਅਰਹਿ ਲਰਹਿ ਇਹ ਮੂਰਖ ਰਣ ਕੀ ਬਾਧੁ ਨ ਲਾਗੀ। ਆਜ ਲੋਹਿ ਫਲ ਸਗਰੇ ਦਿਨ ਕੋ ਬੇਮੁਖ ਕੂੜ ਕੁਭਾਗੀ' ॥ ੫੦ ॥ ਸੁਨਿ ਪ੍ਰਸੰਨ ਕਲਗ਼ੀਧਰ ਹੋਏ ਬਲੀ ਤੁਰੰਗ ਤਬੇਲੇ। ਜ਼ੀਨ ਪਵਾਇ ਅਨਾਯਹੁ ਤੁਰਨ ਕਹਸੋ 'ਉਦੇ ਸਿੰਘ ਲੇ ਲੇ' ॥੫੧॥ ਦੀਰਘ ਖੜਗ ਕੋਸ਼ ਤੇ ਦੀਨਸਿ ਖਰੋ ਪੁਲਾਦ ਕਰਾਰਾ[5]। ਬਲ ਤੇ ਹਤੈ ਲੋਹ ਕੋ ਕਾਟਹਿ ਮਾਨੁਖ ਕਹਾਂ ਬਿਚਾਰਾ ॥੫੨॥ ਬਰਛਾ ਦੁਤੀ ਰਹਸੋ ਸੋ ਬਖਸ਼ਸੋ ਕ੍ਰਿਪਾ ਦ੍ਰਿਸ਼ਟਿ ਸੋਂ ਹੇਰਾ। ਬਲ ਉਤਸਾਹ ਬਿਸਾਲ ਵਧਸੋ ਤਨ ਗੁਰੂ ਪ੍ਰਤਾਪ ਘਨੇਰਾ ॥ ੫੩ ॥ ਕਟ ਸੋਂ ਬੰਧਿ ਖੜਗ, ਬਡ ਢਾਲਾ, ਤੋਮਰ ਹਾਥ ਮਝਾਰਾ। ਨਮੋਂ ਪ੍ਰਦੱਛਨ ਕਰਤਿ ਭਯੋ ਜਬਿ ਮਾਦਿਕ[6] ਦੀਨਿ ਉਦਾਰਾ॥੫੪॥ਨਿਜ ਕਰ ਤੇ ਹਰੀਮ ਸੋ ਦੀਨੀ ਬਿਜੀਆ ਕਰਿਕੈ ਪਾਨਾ। ਬੰਕ ਮੁਛਹਿਰੇ[7] ਕਰਿ ਤਬਿ ਗਮਨਸੋਂ ਭਾ ਅਸਵਾਰ ਕਿਕਾਨਾ[8] ॥ ੫੫ ॥ ਗਿਰ ਈਸ਼ਨ ਕੀ ਚਮੂੰ ਘਨੀ ਲਖਿ ਸਿੰਘ ਸਮੂਹ

[1]ਸੌਂਹ। [2]ਪਹਾੜੀ ਰਾ ਜਆਂ ਦਾ ਧੀਰਜ ਨਾਸ਼ ਕਰੀਏ। [3](ਇਸਦੇ ਮਰਨ ਨਾਲ) ਵੈਰੀ ਨਿਰਬਲ ਹੋ ਜਾਣਗੇ। [4]ਕੋਈ। [5]ਸਖਤ। [6]ਭਾਵ ਅਫੀਮ। [7]ਮੁੱਛਾਂ ਨੂੰ ਤਾਂ ਦੇਕੇ। [8]ਘੋੜੇ ਤੇ ਸਵਾਰ ਹੋਯਾ।

ਉਠਾਏ[1]।ਤੁਪਕ ਤਮਾਚੇ ਚਾਂਪ ਤੀਰ ਖਰ ਗਹਿ ਗਹਿ ਸ਼ਸਤ੍ਰ ਸਿਧਾਏ॥੫੬॥ 'ਆਜ ਭੁੜ ਓੜਕ ਕੋ ਪਰਿ ਹੈ ਗੁਰ ਪ੍ਰਤਾਪ ਤੇ ਮਾਰੈਂ।ਕਹਾਂ ਭਯੋ ਜੋ ਅਨੀ ਘਨੀ ਤਿਨ,ਲਰਿ ਕਰਿ ਮੂਰਖ ਹਾਰੈਂ॥੫੭॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਬਚਿੱਤ ਸਿੰਘ ਉਦੈ ਸਿੰਘ ਰਣ ਕਰਨਿ ਪਠਨ' ਪ੍ਰਸੰਗ ਬਰਨਨੰ ਨਾਮ ਪੰਚ ਬਿੰਸਤੀ ਅੰਸੂ ॥ ੨੫ ॥

੨੬. [ਬਚਿੱਤ੍ਰ ਸਿੰਘ ਨੇ ਹਾਥੀ ਨੂੰ ਨੇਜ਼ਾ ਮਾਰਨਾ]।

ਦੋਹਰਾ ॥ ਦੋਨਹੁੰ ਦੀਰਘ ਸੂਰਮੇ ਅਪਰ ਸਿੰਘ ਸਮੁਦਾਇ। ਚਲੇ ਲਰਨ ਕੋ ਹੇਤੁ ਕੋ ਜਹਿੰ ਰਣਖੇਤ ਬਨਾਇ ॥ ੧ ॥ ਚੌਪਕਮਾਲਾ ਛੰਦ ॥ ਦੀਰਘ ਰੌਰਾ ਦ੍ਵੈ ਦਿਸ਼ਿ ਹੋਵਾ। ਚਾਹਤਿ ਹਾਥੀ ਕੋ ਤਬਿ ਢੋਵਾ। ਸਿੰਘ ਗਏ ਘੋਰੇ ਅਸਵਾਰਾ। ਲੋਹਗੜੀ ਕੋ ਦ੍ਵਾਰ ਨਿਹਾਰਾ ॥ ੨ ॥ ਨਾਹਰ ਸਿੰਘੰ ਬੀਰ ਬਿਸਾਲਾ। ਬੀਚ ਬਿਰਾਜੈ ਲੈ ਸਿੰਘਨਿ ਜਾਲਾ।ਕਾਸ਼ਟ ਪ੍ਰਿਸ਼ਟਾ[2] ਹਾਥ ਸੰਭਾਰੇ।ਡਾਲਿ ਦੁਗੋਰੀ ਦ੍ਵੈ ਕਰਿ ਤਮਾਰੇ ॥ ੩ ॥ ਛੋਰਤਿ ਬੈਰੀ ਹੇਰਤਿ ਆਏ[3]। ਦੈ ਉਤਸਾਹੰ ਬੀਰ ਬਧਾਏ।'ਸ਼੍ਰੀ ਪ੍ਰਭੁਹ੍ਵੈਂ ਰੱਛਾ ਕਰਿ ਭਾਰੀ[4]। ਨਾਮ ਸੁ ਲੀਜੈ ਜੋ ਰਣ ਕਾਰੀ[5]' ॥ ੪ ॥ ਚੰਚਲਾ ਛੰਦ ॥ ਸ਼ੇਰ ਸਿੰਘ ਦੂਸਰੋ ਸੁ ਜੂਥ ਨਾਥ[6] ਬੀਚ ਬੀਰ। ਤਮਾਰ ਜੰਗ ਖੇਤ ਕੋ ਸੁ ਲੋਹ ਕੋਟ ਪੈਰ ਤੀਰ[7]। ਸੈਨ ਸੈਲ ਨਾਥ ਕੀ ਬਿਸਾਲ ਹੇਲ ਘਾਲਿ ਘਾਲਿ। 'ਮਾਰ ਮਾਰ' ਬੋਲਤੀ ਪੁਕਾਰ ਭੂਰਿ ਡਾਲਿ ਡਾਲਿ[8] ॥ ੫ ॥ ਸ਼੍ਰੀ ਗੁਰੂ ਬਿਲੋਕਤੇ ਉਤੰਗ ਥਾਨ ਪੈ ਥਿਰੰਤਿ। ਜੰਗ ਮੈਂ ਉਮੰਗ ਕੈ ਤੁਫੰਗ ਸੈਗ ਭੁਰਸੰਤਿ[9]। ਗੋਰੀਆਂ ਦੁਓਰਿਯਾਂ ਸੁ ਛੋਰਿਯਾਂ ਸਰੀਰ ਫੋਰ। ਗੋਰਿਯਾਂ ਘਨੇਰਿਯਾਂ ਝਿਖੇਰਿਯਾਂ ਜਿ ਲੋਥ ਘੋਰ[10] ॥੬॥ ਮੁੰਡ ਤੁੰਡ ਤੂਟਿਗੇ ਪ੍ਰਚੰਡ ਹੀ ਘਮੰਡ ਘਾਲਿ[11]। ਟੂਟ ਹਾਥ ਪਾਂਇ ਗੇ, ਸੁ ਜੰਘ ਕੰਧ ਸ਼ੋਣ ਭਾਲ[12]।ਨੈਨ,ਕਾਨ,ਨਾਕ,ਓਠ, ਗ੍ਰੀਵ, ਭਾਲ, ਸੀਸ ਲਾਗਿ। ਫੋਰਿ ਦੇਤਿ ਗੋਰਿਯਾਂ ਉਤਾਰ ਦੇਤਿ ਕਾਂਹੁ ਪਾਗ॥੭॥ਸ੍ਰੈਯਾ॥ਬਾਨ ਸਟਾਸਟ[13] ਛੂਟ ਚਲੇ ਗਨ ਬੀਰ ਕਟਾਕਟ ਹੋਨਿ ਲਗੇ। ਨਾਦ ਚਟਾਪਟ ਊਠਤਿ ਦੀਰਘ ਹੋਤਿ

[1]ਉਠੇ, ਉਠਕੇ ਆਏ। [2]ਬੰਦੂਕ। [3]ਵੈਰੀ ਆਇਆ ਦੇਖਕੇ ਗੋਲੀਆਂ ਛੱਡਦੇ ਹਨ। [4]ਸ਼੍ਰੀ ਪ੍ਰਭੂ ਜੀ ਭਾਰੀ ਰੱਛਾ ਕਰਨ ਵਾਲੇ ਹੋਣ। [5]ਰਣ ਵਿਚ ਜੋ ਕਰਾਉਣ ਵਾਲਾ ਨਾਮ (ਭਾਵ ਗੁਰੂ ਜੀ ਦਾ ਨਾਮ) ਲਓ। [6]ਜਥੇਦਾਰ, ਸੈਨਾਪਤੀ। [7]ਲੋਹਗੜ ਦੇ ਦਰਵਾਜ਼ੇ ਪਾਸ ਸੀ। [8]ਬਹੁਤੀ ਪੁਕਾਰ ਪਾ ਪਾਕੇ। [9]ਨਾਸ਼ ਕਰਦੇ ਹਨ (ਵੈਰੀਆਂ ਨੂੰ)। [10]ਘਨੇਰੀਆਂ ਲੋਥਾਂ ਭੇਰੀਆਂ ਜੋ ਭਿਆਨਕ (ਤਰ੍ਹਾਂ) ਖਿਲਾਰੀਆਂ ਪਈਆਂ ਹਨ। [11]ਭਾਰੀ ਜੰਗ ਕਰਕੇ। [12]ਹੱਥ ਪੈਰ ਟੁਟ ਗਏ ਤੇ ਜੰਘਾਂ ਤੇ ਮੋਢਿਆਂ ਵਿਚੋਂ ਲਹੂ ਭਿਰਦਾ ਹੈ। (ਅ) ਹਥ, ਪੈਰ, ਜੰਘਾਂ, ਮੋਢੇ, ਕੰਨ ਟੁੱਟਕੇ ਭਿਰੇ ਪਏ ਹਨ। [13]ਛੇਤੀ ਛੇਤੀ।

ਹਟਾਹਟ ਸੂਰ ਅਗੇ[1]। ਤੀਖਨ ਭੀਖਨ ਮਾਰ ਮਚੀ ਰਜ ਸ਼ੋਣ ਰਚੀ ਭਟ ਚੀਰ ਪਗੇ[2]। ਅੰਗਨ ਭੰਗ ਤੁਰੰਗ ਭਏ ਕਿਹ ਪੇਟ ਫਟੇ ਰਣਖੇਤ ਭਿਗੇ ॥ ੮ ॥ ਛੂਛ ਫਿਰੇ ਹਿਹਨਾਵਤਿ ਹੈਂ ਹਯ ਹਾਕ ਪੁਕਾਰਤਿ ਹੈਂ ਕਹਿ ਕੌਊ। ਭਾਰਥ[3] ਦੂਸਰ ਹੋਤਿ ਭਯੋ ਜਨੁ ਮਾਰਿ ਮਰੇ ਕਿਹ ਠਾਂ ਭਟ ਦੋਊ[4]। ਧੂਲ ਉਡੀ ਅੰਧਕਾਰ ਭਯੋ ਬਡ ਧੂਮ ਉਠਯੋ ਜਨੁ ਬਾਰਦ ਹੋਊ। ਹੋਇ ਪ੍ਰਕਾਸ਼ ਬਰੂਦ ਧੁਖੈ ਤੜਿਤਾ ਸਮਤਾ ਕਹੁ ਪਾਵਤਿ ਸੋਊ[5] ॥ ੯॥ ਰਸਾਵਲ ਛੰਦ ॥ ਦਏ ਬ੍ਰਿੰਦ ਨੇਜੇ। ਕਲ੍ਹਰੀ ਸੁ ਭੇਜੇ। [6]ਮਤੈਗੈ ਪਿਛਾਰੀ।ਕਰੋ ਜਾਇ ਮਾਰੀ॥੧੦॥ ਕਿਤੇਹੋਇਦਾਏਂ[7]।ਦਿਜੈ ਚੋਕ ਜਾਏ[8]।ਕਿਤੇਬਾਮ ਪਾਸੇ।ਥਿਰੋਜਾਇ ਰਾਸੇ[9]॥ ੧੧॥ ਜਹਾਂ ਕੋਟ ਪੌਰਾ। ਚਲੈ ਤਾਂਹਿ ਠੌਰਾ[10]। ਹਟੈ ਨਾਂਹਿ ਜੈਸੇ। ਕਰੋ ਕਾਰ ਤੈਸੇ' ॥੧੨॥ ਸੁਨੀ ਭੂਪ[11] ਬਾਨੀ। ਕਰੇ ਸਾਵਧਾਨੀ। ਬਡੋ ਢੀਲ ਪ੍ਰੇਰਾ। ਮਹਾਂ ਮੱਤ[12]ਘੇਰਾ॥੧੩॥ਮਨੋ ਸੈਲ ਸ਼ਿੰਗੀ[13]।ਚਲਯੋ ਯੌਂ ਮਤੈਗੀ।ਫੁੰਕਾਰੇ ਕਰਾਲਾ। ਮਹਾਂ ਓਜਵਾਲਾ ॥ ੧੪ ॥ ਸੁ ਨੇਜ਼ਾਨ ਪੂਰਾ[14]। ਚਿੰਘਾਰੈ ਬਡੇਰਾ। ਘਨੀ ਕੈਫ ਪਾਨੀ[15]। ਚਲਯੋ ਅੱਗ੍ਰ ਥਾਨੀ ॥੧੫॥ ਪਦਾਂਤੀ ਹਜ਼ਾਰੈਂ[16]। ਮਿਲੇ ਹੈਂ ਪਿਛਾਰੈਂ। ਤੁਰੈਗੈ ਨਚਾਏ। ਭਏ ਬਾਮ ਦਾਏ[17]॥ ੧੬ ॥ ਭੁਜੰਗ ਪ੍ਰਯਾਤ ਛੰਦ॥ ਚਲਯੋ ਕੇਸਰੀ ਚੰਦ ਲੀਨੀ ਕਮਾਨਾ।ਗਹੇ ਬਾਨ ਤੀਖੇਗੁਨੰ ਸੰਧਿਤਾਨਾ[18]। ਪ੍ਰਹਾਰੈ ਚਲੈ ਸਾਮੁਹੇ ਕੋਟ ਪੌਰਾ। ਕਰੀ ਹਾਲ ਹੂਲੰ ਪਰਯੋ ਭੂਰ ਰੌਰਾ॥੧੭॥ ਭਯੋ ਭੀਮਚੰਦੰ ਕਿਤੀ ਦੂਰ ਪਾਛੇ।–ਢਤੇ ਕੋਟ ਕੈ ਹੈਂ[19]–ਇਮੰਚੀਤ ਬਾਂਛੇ। ਕਟੋਚੀ ਹੰਛੂਰੀ ਹੁਤੇ ਔਰ ਰਾਜੇ।ਭਏ ਬਾਮ ਦਾਏਂ ਚਲੇ ਜੁੱਧ ਕਾਜੇ ॥੧੮॥ ਦੁਊ ਸਿੰਘ ਜੋਧੇ ਗੁਰੂ ਆਪ ਭੇਜੇ। ਬਰੇ ਕੋਟ ਮੈਂ ਜਾਇ ਲੀਨੇ ਸੁ ਨੇਜ਼ੇ। ਜਿਤੇ ਸਿੰਘ ਸੈਗੀ ਕਰੇ ਜ਼ੋਰ ਆਏ।ਤੁਰੰਗੈਂ ਪ੍ਰਹਾਰੈਂ ਤੜਾਕੇ ਉਠਾਏ॥੧੯॥ ਦੋਹਰਾ ॥ ਹੁਤੋ ਅਗਮ ਪੁਰ ਮੋਰਚਾ ਤਹਾਂ ਪਰਯੋ ਘਮਸਾਨ। ਥਿਰਹਿੰ[20] ਸਿੰਘ ਛੋਰਹਿੰ ਨਹੀਂ ਪਰੇ ਪਹਾਰੀ ਆਨਿ ॥ ੨੦ ॥ ਭੁਜੰਗ ਪ੍ਰਯਾਤ ਛੰਦ ॥ ਬਡੇ ਓਜ

---

[1](ਇਕ ਦੂਸਰੇ ਨੂੰ) ਹਟਾ ਹਟਾ ਕੇ ਅੱਗੇ ਹੁੰਦੇ ਹਨ ਸੂਰਮੇ। [2]ਕਪੜੇ ਭਿੱਜ ਗਏ (ਲਹੂ ਨਾਲ)। [3]ਮਹਾਂਭਾਰਤ ਦਾ ਯੁੱਧ। [4]ਦੋਵੇਂ: ਸੂਰਮੇਂ (ਆਮੋ ਸਾਹਮਣੇ ਦੇ)। [5]ਬਿਜਲੀ ਦੀ ਤੁੱਲਤਾ ਪਾਉਂਦਾ ਹੈ ਉਹ ਬਰੂਦ (ਜਦੋਂ ਚਲਦਾ ਹੈ)। [6]ਸਜੇ ਪਾਸਿਓਂ ਹੋਕੇ। [7]ਜਾਂਦੇ ਹੋਏ (ਹਾਥੀ ਨੂੰ) ਚੋਕ (ਹੁੱਜਾਂ) ਮਾਰਦੇ ਜਾਣਾ। [8]ਬਹੁਤੇ। [9]ਤਿਸ ਥਾਂ ਤੋਂ ਮੋੜ ਜਾਵੇ (ਹਾਥੀ)। [10]ਰਾਜੇ ਦੀ। [11]ਮਸਤ। [12]ਮਾਨੋਂ ਪਹਾੜ ਦੀ ਚੋਟੀ ਹੈ। [13]ਨੇਜ਼ਿਆਂ ਨਾਲ ਪ੍ਰੇਰਿਆ ਹੋਇਆ। [14]ਸ਼ਰਾਬ ਪੀਤੀ ਹੋਈ। [ਅ:, ਕੈਫ=ਨਸ਼ਾ। ਨਸ਼ੇ ਵਾਲੀ ਸ਼ੈ]। [15]ਹਜ਼ਾਰਾਂ ਪੈਦਲ ਸੂਰਮੇਂ। [16]ਖੱਬੇ ਸੱਜੇ। [17]ਚਿੱਲੇ ਵਿਚ ਜੋੜਕੇ ਖਿਚਿਆ। [18]ਕਰ ਲਵਾਂਗੇ। [19]ਮੋਰਚੇ ਤੇ ਸਿੰਘ ਡਟ ਗਏ।

ਲਾਏ ਤੁਫੈਗੈਂ ਪ੍ਰਹਾਰੀ।ਤਬੈ ਆਨਿ ਢੂਕੇ ਸਮੂਹੈ ਪਹਾਰੀ।ਚਲੀ ਬ੍ਰਿੰਦ ਗੋਰੀ ਮਰੇ ਬੀਰ ਕੇਤੇ।ਤਊ ਨਾਂਹਿ ਛੋਰੈਂ ਰੁਪੇ ਸਿੰਘ ਜੇਤੇ ॥੨੧॥ ਕਰਾਚੋਲ ਕਾਢੇ ਭਏ ਹੱਥਵੱਥੀ। ਮਰੈ ਸਿੰਘ ਮਾਰੇ ਪਹਾਰੀ ਪ੍ਰਮੱਥੀ[1] । ਰਹੇ ਆਨਿ ਥੋਰੇ[2] ਸੁਲੀਨੈ ਧਕਾਈ । ਲਿਯੋ ਮੋਰਚਾ ਮੱਲ ਛੁਛੈ ਤਕਾਈ[3]॥ ੨੨॥ ਚਲੇ ਫੇਰ ਆਗੇ ਲਯੋ ਬੀਚ ਹਾਥੀ।ਜੁ ਸੈਫੈ ਝੁਮਾਵੈ ਬਧੀ ਸੁੰਡ ਸਾਥੀ । ਧਕਾਏ ਕਿਤੀ ਦੂਰ ਲੌ ਸਿੰਘ ਆਏ[4] । ਪਰੇ ਮਾਰ ਗੋਰੀਨ ਕੀ ਬੀਰ ਘਾਏ ॥ ੨੩ ॥ ਭਏ ਕੋਟ ਕੇ ਪੌਰ ਕੋ ਸਾਮੁਹਾਈ। ਚਲੈਂ ਬਾਨ ਗੋਰੀ ਮਹਾਂ ਧੂਮ ਪਾਈ । ਫਿਰੀ ਜੋਗਨੀ ਆਨਿ ਭੂਤੰ ਸੁ ਪ੍ਰੇਤੰ।ਭਖੈਂ ਮਾਸਹਾਰੀ ਮਹਾਂ ਜੰਗ ਖੇਤੰ॥੨੪॥ਝੂਮੈਂ ਗਿੱਧ ਬ੍ਰਿੱਧੰ, ਰੜੈਂ ਕੰਕ ਬੰਕੰ[5]।ਅਘਾਵੈਂ ਡਕਾਰੈਂ[6],ਬਜੈਂ ਬ੍ਰਿੰਦ ਡੰਕੰ[7] । ਸਰੰ ਸਾਂਗ ਸੇਲੰ ਸਰੋਹੀ ਦੁਧਾਰੇ । ਲਗੇ ਅੰਗ ਭੰਗੰ ਪਰੇ ਬੀਰ ਮਾਰੇ॥੨੫॥ਚਲਨੋ ਮੱਤ ਹਾਥੀ ਜਬੈ ਪੌਰ ਆਯੋ । ਧਕੇਲੇ ਸਭੈ ਸਿੰਘ ਯੌਂ ਜ਼ੋਰ ਪਾਯੋ।ਬਰੇ ਬੀਚ ਕੋਟੈ ਲਿਏ ਓਟ ਠਾਂਢੇ[8] । ਤੁਫੈਗੈਂ ਤੜਾਕੇ ਪਰੈਂ ਹੋਇ ਗਾਢੇ ॥੨੬॥ ਛੁਟੀ ਸੈਂਕਰੇ ਏਕਬਾਰੀ ਤੁਫੈਗੈਂ।ਫੁਟੈਂ ਤੁੰਡ ਮੁੰਡੈਂ ਲਿਟੈਂ ਜਸੋਂ ਮਲੈਗੈਂ । ਹਜ਼ਾਰੋਂ ਪਰੇ ਮਾਰ ਗੋਰੀਨ ਹੋਈ । ਤਊ ਨ ਮਿਟੈ ਹੇਲ ਘਾਲੰਤਿ ਸੋਈ ॥ ੨੭ ॥ ਪਹੁਚੇ ਜਬੈ ਪੌਰ ਲੌ ਆਨਿ ਬੈਰੀ। ਬਡੀ ਮਾਰ ਖੈ ਕੈ ਨਹੀਂ ਤੁੰਡ ਫੇਰੀ । ਕਰਾਚੋਲ ਕਾਢੇ ਚਹੈਂ ਸੋ ਪ੍ਰਵੇਸ਼ੋ।ਦਿਯੋ ਢੋਇ ਹਾਥੀ ਪ੍ਰਹਾਰੈਂ ਵਿਸ਼ੇਸ਼ੋ ॥੨੮॥ ਦੜਾ ਦਾੜ ਗੋਰੈਂ ਤੁਫੈਗੈਂ ਪ੍ਰਹਾਰੈਂ।ਕਿਲੇ ਮੋਰਚੇ ਮੈਂ ਖਰੇ ਸਿੰਘ ਮਾਰੈਂ। ਪਰੀ ਲੋਥ ਪੈ ਲੋਥ ਪੌਰੈ ਅਗਾਰੀ । ਗਏ ਜੂਝ ਕੇਤੇ ਬਕੈਂ 'ਮਾਰ ਮਾਰੀ' ॥੨੯॥ ਲਲਿਤਪਦ ਛੰਦ ॥ ਤਬਿ ਬਚਿੱਤ੍ਰ ਸਿੰਘ ਰਿਦੈ ਬਿਚਾਰਜੋ–ਇਹ ਅਵਸਰ ਅਬਿ ਮਰਾ । ਹਤੋਂ ਮਤੰਗ ਅੰਗ ਮੈਂ ਬਰਛਾ ਕਰਿਕੈ ਓਜ ਘਨੇਰਾ–॥ ੩੦ ॥ ਹਯ ਅਰੂਢਿ ਕਰਿ ਠਾਂਢੋ ਅੰਤਰ ਉਦੇ ਸਿੰਘ ਕੇ ਪਾਸਾ । ਮਾਦਕ ਚਢਨੋ ਮਸਤ ਅਤਿ ਹੋਵਾ ਸਭਿ ਸੋਂ ਬਾਕ ਪ੍ਰਕਾਸ਼ਾ॥੩੧॥ 'ਖੋਲਿ ਕਪਾਟ ਦੇਹੁ ਮੁਝ ਆਗੈ ਦੇਖਹੁ ਜੰਗ ਮਤੰਗਾ । ਅਪਰ ਸਭਿਨਿ ਕੋ ਤੁਮ ਦਿਢ ਝਾਲੋ[9] ਸ਼ਲਖ ਤੁਫੈਗਨਿ ਸੰਗਾ ॥ ੩੨ ॥ ਉਦੇ ਸਿੰਘ ਕੇ ਬਾਂਟੇ ਆਯੋ ਹਤੋ ਕੇਸਰੀ ਚੰਦਾ । ਐਸੀ ਕਰਹੁ ਮਾਰ ਮਿਲਿ ਸਿੰਘਹੁ ਧਰ ਪਰ ਧਰ ਹੂੰ ਬ੍ਰਿੰਦਾ[10]॥੩੩॥ ਇਮ

[1]ਸਿੰਘ (ਆਪ ਵੀ) ਮਰੇ ਤੇ ਪਹਾੜੀਆਂ ਨੂੰ ਵੀ ਚੰਗੀ ਤਰ੍ਹਾਂ ਮਲਕੇ ਮਾਰਿਆ। [2]ਸਿੰਘ ਥੋੜੇ ਰਹਿ ਗਏ। [3](ਸਿੰਘਾਂ ਦਾ) ਮੋਰਚਾ ਖਾਲੀ ਤੱਕਕੇ ਮੱਲ ਲਿਆ। [4]ਧਕੀਂਦੇ ਹੋਏ ਸਿੰਘ ਦੂਰ ਤਕ ਆਏ। [5]ਬੋਲਦੀਆਂ ਹਨ ਚਿੱਲਾਂ ਟੋਚੀਆਂ (ਚੁੰਝਾਂ ਵਾਲੀਆਂ) [ਰੜਨਾ=ਰਟਨਾ । [6]ਡਕਾਰਦੇ ਹਨ। [7]ਡੰਕੇਵਜਦੇ ਹਨ। [8]ਆਸਰਾਲੈਕੇ ਖੜੋਗਏ। [9]ਪਕੋਹੋਕੇ ਝੱਲੋ। [10]ਧਰਤੀ ਤੇ ਧੜਾਂਦਾ ਢੇਰਲਗ ਜਾਵੇ।

ਕਹਿ ਕਰਿ ਕਪਾਟ ਖੁਲ੍ਹਿਵਾਏ ਹਯ ਕੀ ਬਾਗ ਉਠਾਈ। ਸਮੁਖ ਮਤੰਗ ਆਵਤੋ ਪਿਖਿ ਕਰਿ ਗਮਨਜੋਂ ਕੋਹਰਿ ਨਸਾਈ॥ ੩੪॥ ਚਰਬਤਿ ਓਠਨ ਲਾਲ ਬਿਲੋਚਨਿ ਫਰਕਤਿ ਮੂਛ ਉਠਾਈ। ਕ੍ਰਿ੍ਕੁਟੀ ਚਢੀ ਕੁਟਿਲ, ਮੁਖ ਲਾਲੀ, ਸ਼ਮਸ਼ ਮਹਾਂ ਛਬਿ ਛਾਈ ॥੩੫॥ ਮਨਹੁੰ ਕ੍ਰੋਧ ਤੇ ਸ਼ੇਰ ਸਟਾ ਉਠਿ[1] ਭੀਖਨ ਦਰਸ਼ਨ ਹੋਵਾ। ਤੋਮਰ ਧਰਿਕੈ ਹਾਥ ਉਕੁਭਾਰਜੋ ਹਾਥੀ ਮਸਤਕ ਜੋਵਾ ॥੩੬॥ ਪਗ ਕੋ ਬਲ ਰਕਾਬ ਪਰ ਕਰਿ ਕੈ ਉਛਲਜੋ ਆਸਨ ਛੋਰਾ। ਸਭਿ ਸਰੀਰ ਕੋ ਓਜ ਸਿਕੁਰਿਕੈ ਹਯ ਫਾਂਦਜੋ ਗਜ ਓਰਾ ॥ ੩੭॥ ਸੈਫ ਬਚਾਇ ਚਲਾਇ ਸੁ ਬਰਛਾ ਤਵਾ ਪੁਲਾਦੀ ਫੋਰਾ। ਬਰਜੋ ਜਾਇ ਗਜ ਮਸਤਕ ਮੈਂ ਜਬਿ ਪੁਨ ਕਰ ਜੁਗ ਕਰਿ ਜ਼ੋਰਾ[2] ॥ ੩੮ ॥ ਕਰਜੋ ਧਸਾਵਨਿ ਪ੍ਰਵਿਸ਼ਜੋ ਐਸੇ ਉਪਮਾਂ ਕਹੌਂ ਬਨਾਈ।[3]ਕ੍ਰੌਂਚ ਸੈਲ ਮਹਿ ਜਿਮ ਸ਼ਿਵਨੰਦਨ ਬਰਛੀ ਮਾਰਿ ਧਸਾਈ[3] ॥ ੩੯ ॥ ਬਾਸ਼ਕ ਕਿਧੌਂ ਬੇਗ ਫਨ ਦੀਰਘ ਬਿਨਤਾ ਸੁਤ ਕੇ ਤ੍ਰਾਸਾ[4]।ਦੇਖਿ ਰੰਧ੍ਰ ਗਿਰ ਬਿਖੈਪ੍ਰਵੇਸ਼ਾ[5] ਨਹਿੰ ਪੁਨ ਬਦਨ ਨਿਕਾਸਾ ॥ ੪੦ ॥ ਮਨਹੁੰ ਇੰਦ੍ਰ ਕਰਿ ਕ੍ਰੋਧ ਬਿਲੰਦੇ ਲੀਨਿ ਰੁੰਦ੍ਰ ਤੇ ਸੂਲੰ[6]। ਗਿਰ ਕੋ ਹਤਜੋ ਬਧਨ ਕੇ ਹਿਤ ਕਰਿ[7] ਅਸ ਉਪਮਾ ਅਨੁਕੂਲੰ ॥ ੪੧॥ ਪੁਨ ਤੋਮਰ ਕੋ ਦੋਨਹੁੰ ਕਰ ਸੋਂ ਬਲ ਤੇ ਬਹੁ ਝਕਝੋਰਾ[8]। ਖੈਂਚਿ ਨਿਕਾਸਜੋ ਸ਼ੋਣਤ ਲਿਪਟਜੋ ਕੀਨਸਿ ਅਪਨੀ ਓਰਾ[9] ॥ ੪੨॥ ਬਰਛਾ ਲਗਤਿ ਚਿੰਘਾਰਜੋ ਦੀਰਘ ਕ੍ਰੌਚਰਸੀਸ ਨਿਵਾਯੋ।ਜਨੁ ਗੁਰਸਿੱਖ ਕੋ ਬੰਦਨ ਠਾਨਜੋ [10]ਮੈਂ ਕੂਲਜੋ ਇਤ ਆਯੋ' ॥੪੩॥ ਨਿਕਸਜੋ ਤੋਮਰ ਮਸਤਕ ਤੇ ਜਬਿ ਹਟਿ ਪਾਛੈ ਮੁਖ ਮੋਰਾ। ਪੁਨ ਬਚਿੱਤ੍ਰ ਸਿੰਘ ਚੋਭਤਿ ਨੇਜ਼ਾ[10] ਰਿਸਜੋ ਦੁਰਦ ਤਬਿ ਘੋਰਾ[11]॥੪੪॥ ਬਹਿਤਿ ਰੁਧਰ ਕੀ ਧਾਰ ਬਡੇਰੀ,ਝਟਤਿ ਸੁੰਡ ਫਿਰ ਫੇਰੀ। ਜੋ ਤੋਮਰ ਕੋ ਚੋਕਤਿ ਨੇਰੈ ਤਿਨ ਕੋ ਮਾਰਤਿ ਗੇਰੀ[12]॥੪੫॥ ਭਯੋ ਬਿਬਸ

[1]ਮਾਨੋਂ ਸ਼ੇਰ ਦੀ ਅਯਾਲ ਉੱਠੀ ਹੈ। [2]ਦੋ ਹਥਾਂ ਦਾ ਜ਼ੋਰ ਕਰਕੇ। [3]ਕ੍ਰੌਂਚ ਪਹਾੜ ਵਿਚ ਜਿਵੇਂ ਸ਼ਾਮ ਕਾਰਤਕ ਨੇ ਬਰਛੀ ਮਾਰਕੇ ਧਸਾਈ ਹੈ [ਕ੍ਰੌਚ ਹਿਮਾਲਾ ਦਾ ਪੋਤਾ ਮੈਨਾਕ ਦਾ ਪੁੱਤ ਜੋ ਹੰਕਾਰੀ ਹੋਕੇ ਕ੍ਰੌਚ ਦੀਪ ਦੇ ਲੋਕਾਂ ਨੂੰ ਮਾਰਨ ਲਗਾ ਸੀ, ਕਿ ਸ਼ਿਵ ਜੀ ਦੇ ਬੇਟੇ ਕਾਰਤਕੇਯ ਨੇ ਬਰਛੀ ਮਾਰਕੇ ਉਸ ਨੂੰ ਗੱਡ ਦਿੱਤਾ ਤੇ ਸਿਰ ਕੱਟ ਲਿਆ]। [4]ਯਾ ਵਡੇ ਫਨ ਵਾਲਾ ਬਾਸ਼ਕ (ਨਾਗ) ਗਰੁੜ ਦੇ ਡਰ ਕਰਕੇ"। [5]ਪਹਾੜ ਵਿਚ ਖੁਡ ਵੇਖਕੇ ਵੜ ਗਿਆ। [6]ਤ੍ਰਿਸ਼ੂਲ। [7]ਨਾਸ਼ ਕਰਨ ਲਈ। [8]ਘੁਮ ਘੁਮਾਕੇ ਫੇਰਿਆ। [9]ਆਪਣੇ ਪਾਸੇ ਕਰ ਲਿਆ। [10]ਭਾਵ ਪਿੱਛੋਂ ਦੀ ਨੇਜ਼ਾ ਚੋਭਦਾ ਹੈ। [11]ਭਿਆਨਕ ਹਾਥੀ ਨੂੰ ਗੁੱਸਾ ਚੜਿਆ। [12]ਜੋ ਨੇੜੇ ਹੋਕੇ ਤੋਮਰ ਚੋਭਦੇ ਸਨ ਪਹਾੜੀਏ ਤਿਨ੍ਹਾਂ ਨੂੰ ਮਾਰਕੇ ਭੇਗ ਦਿੰਦਾ ਹੈ।

ਬਹੁ ਮਰੇ ਪਹਾਰੀ ਸੈਫ ਪ੍ਰਹਾਰਤਿ ਹਾਥੀ। ਚਿੰਘਾਰਤਿ ਅਰੁ ਫੇਰਤਿ ਥਲ ਤੇ ਕਤਲ ਕਰੇ ਨਿਜ ਸਾਥੀ ॥ ੪੬ ॥ ਭਯੋ ਸਥਾਰ[1] ਸੈਫ ਤੇ ਕਾਟਤਿ ਪਰਯੋ ਰੌਰ ਤਬਿ ਭਾਰਾ। ਸਹਤਿ ਸਿੰਘ ਕੁਛ ਸਤਿਗੁਰ ਹੇਰੇ ਭਯੋ ਅਨੰਦ ਉਦਾਰਾ ॥੪੭॥ਪ੍ਰੇਰਤਿ ਘਨੇ ਮੋਰਿਬੇ[2] ਗਜ ਕੌ ਜਹਿਂ ਦੇਖਤਿ ਨਿਜ ਨੇਰੇ। ਰਿਸ ਤੇ ਸੁੰਡ ਫੇਰਤੋ ਮਾਰਤਿ ਸੈਫ ਸਾਥ ਗਨ ਗੇਰੇ ॥੪੮॥ ਰਹਯੋ ਖਾਲਸਾ ਮਾਰਨ ਤੇ ਕਿਤ, ਇਕ ਮਤੰਗ ਹੀ ਮਾਰੈ[3]। ਜਿਤ ਦਿਸ਼ਿ ਦੌਰ ਪਰਤਿ ਹੈ ਕਾਟਤਿ ਭਾਜਤਿ ਜਾਤਿ ਅਗਾਰੈ ॥ ੪੯ ॥ ਪੈਰਨ ਸੋਂ ਦਰਿ ਕਰਿ ਗਨ ਮਾਰੇ[4] ਸੈਫ ਸੰਗ ਬਹੁ ਕਾਟੇ। ਜਤਨ ਹਟਾਵਨਿ ਕੌ ਕਰਿ ਹਾਰੇ ਹਟਯੋ ਨ ਕੋਤਿਕਡਾਟੇ[5]॥੫੦॥ਤਬਿ ਬਚਿੱਤ੍ਰਸਿੰਘ ਪੇਲਤਿ ਪਾਛੈ,ਤੋਮਰ ਅਨੀਪ੍ਰਹਾਰੈ[6]। ਤਯੋਂ ਤਯੋਂ ਬੇਗ ਜਾਤਿ ਕਰਿ ਆਗੇ ਘਨੇ ਪਹਾਰੀ ਮਾਰੈ ॥ ੫੧ ॥ ਪਰਯੋ ਅਪੂਠੋ ਘਰ ਕੇ ਮਾਰਤਿ ਜਸੁਵਾਰਨ ਕੋ ਹਾਥੀ। ਅਬਿ ਲੌ ਕਹਿਵਤ ਅਹੈ ਗਿਰਨਿ ਮਹਿਂ ਮਿਲਿ ਮਿਲਿ ਬੋਲਤਿ ਸਾਥੀ[7]॥੫੨॥ਹਤੋ ਹਜ਼ਾਰਹੁੰਗਿਰਨਰ ਕੁੰਚਰ[8] ਗੁਰ ਕੀ ਬਿਜੈ ਕਰੰਤਾ। ਲੋਚਨ ਲਾਲ ਚਿੰਘਾਰ ਪੁਕਾਰੈ ਸੁੰਡ ਪ੍ਰਚੰਡ ਭ੍ਰਮੰਤਾ ॥ ੫੩ ॥ ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁੱਤੇ 'ਕੁੰਚਰ' ਪ੍ਰਸੰਗ ਬਰਨਨੰ ਨਾਮ ਖਸ਼ਟ ਬਿੰਸਤੀ ਅੰਸੂ ॥ ੨੬ ॥

੨੭. [ਕੇਸਰੀ ਚੰਦ ਨੂੰ ਮਾਰਨਾ]।

ਦੋਹਰਾ ॥ ਜਸੁਵਾਰੀ ਨ੍ਰਿਪ ਕੇਸਰੀ ਨਿਜ ਕੁੰਚਰ ਅਵਿਲੋਕ।ਸੈਨ ਖਪਾਵਤਿ ਫਿਰਤਿ ਹੈ ਰਿਦੈ ਧਾਰਿ ਬਹੁ ਸ਼ੋਕ ॥ ੧ ॥ ਰਸਾਵਲ ਛੰਦ ॥ [9]–ਪਦਾਂਤੀ ਖਪਾਏ। ਜਿਤੋ ਸੰਗ ਲਾਏ[10]। ਰਹੋ ਸ਼ੇਖ ਜੋਈ। ਭਜੇ ਤੀਰ ਸੋਈ[11] ॥ ੨॥ ਇਕੈ ਓਰ ਹਾਥੀ। ਬਿਨਾਸੇ ਜੁ ਸਾਥੀ[12]। ਦੁਤੀ ਓਰ ਸਿੰਘੰ। ਜਥਾ ਭੀਮ ਸਿੰਘੰ[13]॥੩॥ਚਮੂੰ ਪੁੰਜ ਘਾਈ।ਨਹੀਂ ਧੀਰ ਪਾਈ।ਰਹਯੋਦੁਰਗ ਲੈਬੇ।ਬਨਯੋ ਜੀਵਦੈਬੇ[14]॥੪॥ਗੁਰੂ ਸੈਨ ਥੋਰੀ। ਬਡੋ ਘਾਲਿ ਜ਼ੋਰੀ[15]। ਹਮੈ ਸਾਥ ਲੱਛਾ।

---

[1]ਢੇਰ ਲੱਗ ਗਏ, ਭਾਵ ਬਹੁਤ ਲੋਕ(ਪਹਾੜੀਆਂਦੇ)ਮਰੇ। [2]ਮੋੜਨ ਲਈ। [3]ਖਾਲਸਾ ਤਾਂ ਮਾਰਨੋ ਕਿਤੇ ਰਿਹਾ ਇਕ ਹਾਥੀ ਹੀ ਬਥੇਰਾ ਮਾਰ ਰਿਹਾ ਹੈ। [4]ਦਰੜ ਕੇ ਮਾਰੇ। [5]ਬਹੁਤਾ ਭਾਂਟਿਆ ਬੀ। [6]ਧੱਕਦਾ ਹੈ (ਹਾਥੀ ਨੂੰ) ਬਰਛੇ ਦੀ ਨੋਕ ਚੋਭਕੇ। [7]'ਜਸਵਾਰੀਆਂ ਦਾ ਹਾਥੀ' ਇਕ ਮੁਹਾਵਰਾ ਹੋ ਗਿਆ ਹੈ ਪਹਾੜੀਆਂ ਵਿਚ, ਜੋ ਵਡਾ ਹੋਕੇ ਆਪਣਿਆਂ ਨੂੰ ਹੀ ਮਾਰੇ ਉਸ ਪ੍ਰਥਾਇ ਕਹਿੰਦੇਹਨ'ਜਸਵਾਰੀਆਂ ਦਾ ਹਾਥੀ ਮੁੜ ਘਿੜ ਆਪਣਿਆਂ ਨੂੰ ਮਾਰੇ'। [8]ਪਹਾੜੀ ਆਦਮੀ ਹਾਥੀ ਨੇ ਮਾਰੇ।[9]ਇਥੋਂ ਕੇਸਰੀ ਦੀ ਸੋਚ ਟੁਰਦੀ ਹੈ। [10]ਜੋਹੜੇ (ਹਾਥੀ ਦੇ) ਨਾਲ ਕੀਤੇ ਸਨ। [11]ਉਹ ਹਾਥੀ ਦੇ ਕੋਲੋਂ ਭੱਜ ਗਏ। [12]ਇਕ ਪਾਸੇ ਤਾਂ (ਉਸਦੇ) ਸਾਥੀ ਹਾਥੀ ਨੇ ਮਾਰੇ। [13]ਭਿਆਨਕ ਸ਼ੇਰ ਵਾਂਗ। [14]ਜਿੰਦ ਦੋਣੀ ਬਣ ਗਈ। [15]ਗੁਰੂ ਜੀ ਦੀ ਥੋੜੀ ਸੈਨਾਂ ਨੇ ਹੀ ਬੜਾ ਜ਼ੋਰ ਪਾਇਆ ਹੈ।

ਬਿਲੋਕੈਂ ਪ੍ਰਤੱਛਾ[1] ॥੫॥ ਨਹੀਂ ਜਾਇ ਜਾਨੀ। ਭਈ ਪੁੰਜ ਹਾਨੀ। ਥਿਰੇ ਨ ਪਦਾਂਤੀ। ਰਿਦੈ ਧੀਰ ਹਾਤੀ ॥੬॥ ਤੁਰੈਗਾਨਿ ਸੈਨਾ। ਅਬੈ ਜੁੱਧ ਐਨਾ[2]। ਲਰੌਂ ਸੰਗ ਲੈਕੈ। ਚਢੌਂ ਕੋਟ ਧੈਕੈ[3]–॥ ੭ ॥ ਰਿਦੈ ਯੌਂ ਬਿਚਾਰੀ[4]। ਸਮੂਹੈ ਹਕਾਰੀ[5]। ਬਧੇ ਟੋਲ ਕੇਤੇ। ਨ੍ਰਿਭੈ ਬੀਰ ਜੇਤੇ ॥ ੮ ॥ ਮਿਲੇ ਹੋਲ ਘਾਲਾ। ਛੁਟੀ ਬੌਨਿਜ੍ਵਾਲਾ[6]ਤੜਾ ਤਾੜ ਮਾਚੀ। ਕਰਾਲੀ ਸੁ ਨਾਚੀ॥੯॥ਬਕੈਂ 'ਮਾਰ ਮਾਰੈ'। ਤੁਰੈਗਾਂ ਸਵਾਰੈ। ਗਜੈ ਘੋਰ ਲੀਨਾ।ਸਬੈ ਅੱਗੁ ਕੀਨਾ[7] ॥੧੦॥ ਜਸੋ-ਵਾਰਿ ਦੇਖਾ। ਉਦੈ ਸਿੰਘ ਰੇਖਾ[8]।–ਪਰਯੋ ਕਾਮ ਮੇਰਾ। ਢੁਕਯੋ ਸ਼ੱਤ੍ਰੁ ਨੇਰਾ– ॥੧੧॥ ਖੁਲ੍ਹਯੋ ਕੋਟ ਦ੍ਵਾਰਾ। ਚਮੂੰ ਕੋ ਨਿਹਾਰਾ। ਭਯੋ ਨੇਰ ਆਈ[9]।ਤੁਫੈਗੈਂ ਚਲਾਈ ॥ ੧੨ ॥ ਸਿਰਖੰਡੀ ਛੰਦ॥ ਉਦੈ ਸਿੰਘ ਤਬਿ ਧਾਯੋ ਬਰਛਾ ਹਾਥ ਲੈ। ਮੋਰ ਮਨਿੰਦ ਨਚਾਯੋ ਬਾਗ ਉਠਾਇ ਕਰਿ। ਲਲਕਾਰਤਿ ਰਣ ਆਯੋ ਬਾਹਰ ਨਿਕਸਿ ਕੈ। ਜਥਾ ਸ਼ੇਰ ਗਰਜਾਯੋ ਦੇਖਿ ਮਤੰਗ ਗਣ ॥ ੧੩ ॥ ਬਿਚਰਤਿ ਗਨ ਮਤਵਾਲਾ ਬਾਰਨ ਚਢਿ ਰਹੀਂ[10]। ਸ਼ੋਣਤ ਬਹਿਤ ਬਿਸ਼ਾਲਾ ਘਾਵਨ ਭੇਦਿਓ। ਇਤ ਉਤ ਫਿਰਹਿ ਬਿਹਾਲਾ ਦਰੜ੍ਹਤਿ ਲੋਥ ਗਨ। ਫੇਰਤਿ ਸੁੰਡ ਕਰਾਲਾ ਕਾਟਤਿ ਸੁਭਟ ਦਲ॥ ੧੪ ॥ ਅੰਮ੍ਰਿਤ ਧੁਨਿ ਛੰਦ ॥

ਥਲ ਥਲ[10] ਦਲ ਖਲਭਲ[11] ਪਰਯੋ ਲੋਥ ਉਲੱਥ ਪਲੱਥ ॥
ਜਸੁਵਾਰੀ ਕੋ ਫਿਰਤਿ ਹੈ ਹਾਥੀ ਹੱਥ[12] ਪ੍ਰਮੱਥ[13] ॥
ਹੱਥ* ਪ੍ਰਮੱਥਥ[14] ਕਿੱਤ ਨ ਪੱਥਥ[15]† ਥਿਤ ਜਹਿਂ ਜੁੱਥਥ[16] ॥

---

[1]ਇਹ ਗਲ ਸਿੰਘ ਪ੍ਰਤੱਖ ਦੇਖਦੇ ਹਨ ਕਿ ਸਾਡੇ ਨਾਲ ਲੱਖਾਂ ਹਨ। [2]ਅਜੇ ਜੁੱਧ ਭੂਮੀ ਵਿਚ ਹੈ। [3]ਧਾਵਾ ਕਰਕੇ ਕਿਲੇ ਤੇ ਜਾਕੇ ਚੜ੍ਹਾਂ। [4]ਵਿਚਾਰਿਆ (ਕੇਸਰੀ ਚੰਦ ਨੇ)। [5]ਸਾਰਿਆਂ ਨੂੰ ਬੁਲਾਇਆ। [6]ਜ੍ਵਾਲਾ ਬਮਣੀ=ਬੰਦੂਕ। [7]ਸਾਰਿਆਂ (ਨੂੰ ਆਪਣੇ) ਅੱਗੇ ਕੀਤਾ। [8]ਉਦੈ ਸਿੰਘ ਨੇ ਜਸਵਾਰੀਏ ਰਾਜੇ ਨੂੰ ਡਿੱਠਾ ਤੇ (ਅਪਣੀ ਸੁਭ) ਰੇਖਾ ਸਮਝੀ (ਭਾਵ) ਭਾਗ ਜਾਗੇ। ਪਰ ਜਾਪਦਾ ਹੈ ਕਿ ਪਾਠ ਸੁਧ ਪੇਖਾ (=ਪਰਖਿਆ) ਹੈ। [9]ਮਸਤ ਹਾਥੀ ਚੜ੍ਹੀ ਸ਼ਰਾਬ ਵਾਲਾ ਫਿਰ ਰਿਹਾ ਹੈ। [10]ਥਾਂ ਥਾਂ ਤੇ। [11]ਖਰਬ੍ਹਾਟ, ਘਬਰਾ ਵਾਲਾ ਰੌਲਾ। [12]ਹਾਥੀ ਦਾ ਸੁੰਡ। [ਸੰਸਃ, ਹਸ੍ਤ=ਹਾਥੀਦੀ ਸੁੰਡ]। [13]ਚੰਗੀ ਤਰ੍ਹਾਂ ਮੱਥਦਾ ਅਰਥਾਤ ਤਬਾਹੀ ਕਰਦਾ ਹੈ। [14]ਸੁੰਡ ਨਾਲ ਤਬਾਹੀ ਕਰਰਿਹਾ ਹੈ। [15]ਨ + ਪੱਥ + ਥ=ਰਾਹ + ਹਥ + ਨਹੀਂ, ਭਾਵ ਰਾਹ ਨਹੀਂ ਲੱਭਦਾ। [16]ਜੁੱਥ + ਥ=ਟੋਲੇ ਖੜੇ ਹੋਣ। *ਅਕਸਰ ਥਾਂ ਏਥੇ ਪਾਠ 'ਹਾਥੀ ਹੱਥ' ਹੈ, ਪਰ ਛੰਦ ਦੀ ਚਾਲ ਮੁਜਬ ਹਾਥੀ ਪਦ ਵਾਧੂ ਹੈ, ਕਿਸੇ ਆਦਿ ਨੁਸਖੇ ਵਿਚ ਪ੍ਰਯਾਯ ਮੁਜਬ ਲਗੇ ਹੋਏ ਪਦ 'ਹਾਥੀ' ਨੂੰ ਲਿਖਾਰੀ ਨੇ ਏਥੇ ਮੂਲ ਸਮਝਕੇ ਲਿਖ ਦਿਤਾ ਹੈ। †ਪਾਠਾਂਤ੍ਰ ਹੈ–ਥਕ੍ਰਤਿ ਨ ਪੱਥਥ=ਦਰੜ ਸਿਟਣੋਂ ਨਹੀਂ ਥੱਕਦਾ ਹਾਥੀ (ਜਿੱਥੇ ਜਿੱਥੇ ਕਿ ਖੜੇ ਹਨ ਟੋਲੇ)।

ਥਲ ਥਲ ਗੁੱਥਥ[1], ਥਿਰਤਿ ਨ ਸੱਥਥ[2] ਥਰ ਥਰ ਗੁੱਥਥ[3]*।
ਥੰਭੁਤਿ ਨ ਕਿੱਥਥ[4] ਥਿਰ ਥਿਰ ਚਿੱਥਥ[5] ਬਪੁ ਉਪਲੱਥਥ[6]।
ਥਿਸਲ[7] ਚਲੱਥਥ[8]†ਥੁਰਸ ਨ ਮੱਥਥ[9]‡ ਥਕਤ ਪਰੈ[10] ਥਲਥਲ§॥੧੫॥

ਅਰਥ–(ਪਹਾੜੀ)ਸੋਨਾ ਵਿਚ ਥਾਂ ਥਾਂ ਤੇ ਖਰਬਰਾਟ ਪੈ ਰਿਹਾ ਹੈ,ਲੋਥਾਂ (ਤੇ ਲੋਥਾਂ) ਉਲਟੀਆਂ ਪੁਲਟੀਆਂ ਜਾ ਰਹੀਆਂ ਹਨ, (ਕਿਉਂਕਿ) ਜਸੁਵਾਰੀਆਂ ਦਾ ਹਾਥੀ ਸੂੰਡ ਨਾਲ ਤਬਾਹੀ ਕਰਦਾ ਫਿਰ ਰਿਹਾ ਹੈ।
(ਹਾਂ, ਹਾਥੀ) ਸੂੰਡ ਨਾਲ ਚੰਗੀ ਤਰ੍ਹਾਂ ਤਬਾਹੀ ਕਰ ਰਿਹਾ ਹੈ, ਕਿਤੇ ਨਹੀਂ ਹੱਥ ਆਉਂਦਾ ਰਸਤਾ ਜਿੱਥੇ (ਜਾਕੇ) ਟੋਲੇ ਟਿਕ ਕੇ ਖੜੋਣ।
ਥਾਂ ਥਾਂ ਤੇ ਮਲੀ ਦਲੀ ਜਾਂਦਾ ਹੈ, ਕਿਸੇ ਥਾਂ ਅਟਕਦਾ ਨਹੀਂ, (ਲੋਕੀ) ਥਰ ਥਰ (ਕੰਬਦੇ) ਗੁੱਛਾ ਮੁੱਛਾ ਹੋਈ ਜਾਂਦੇ ਹਨ।
ਕਿਸੇ ਤੋਂ ਥੰਮ੍ਹਿਆ ਨਹੀਂ ਜਾਂਦਾ, (ਜੋ) ਖੜੋਂਦਾ ਹੈ ਤਾਂ ਖੜੋਕੇ ਚੀਰੀ ਜਾਂਦਾ ਹੈ (ਤੇ ਸ਼ਰੀਰਾਂ ਨੂੰ) ਉਲਟਾ ਉਲਟਾ ਕੇ ਸੁੱਟੀ ਜਾਂਦਾ ਹੈ।
ਹੁਣ ਅਟਪਟੀ (ਚਾਲੇ) ਚਲਦਾ ਹੈ, ਥੋੜਾ ਥੋੜਾ ਝੂੰਮਦਾ ਹੈ, ਥਾਂ ਥਾਂ (ਸਰੀਰ) ਪਏ ਹਨ, ਮਾਨੋਂ ਥੱਕੇ ਹੋਏ (ਆਰਾਮ ਕਰ ਰਹੇ ਹਨ)।

---

[1]ਗੁੰਨ੍ਹਣਾਂ (ਆਟੇ ਵਾਂਗ,) ਭਾਵ ਮਲੀ ਦਲੀ ਜਾਣਾ। [2]ਸਥਾਨ। (ਅ) ਸਾਥੀਆਂ ਤੋਂ। ਭਾਵ ਜੋ ਟੋਰਨ ਵਾਲੇ ਪਹਿਲਾਂ ਨਾਲ ਸਨ ਉਨ੍ਹਾਂ ਤੋਂ ਬੀ ਨਹੀਂ ਅਟਕੀਂਦਾ। [3]ਗੁੱਛਾ ਕਰੀ ਜਾਂਦਾ ਹੈ। [4]ਠਹਿਰਦਾ ਨਹੀਂ ਕਿਤੇ ਬੀ। [5]ਥਿਰ=ਖੜੋਂਦਾ ਹੈ। ਥਿਰ=ਖੜੋਕੇ। ਚਿੱਥਥ=ਚਿੱਥਦਾ, ਭਾਵ ਚੀਰਦਾ ਹੈ। [6]ਹੇਠਾਂ ਉਤੇ ਕਰਨਾ, ਉਲਟਾ ਸੁੱਟਣਾਂ। [7]ਤਿਲਕ ਕੇ, ਭਾਵ ਮਸਤੀ ਕਰ੍ਹਕੇ ਅਟਪਟੀ ਚਾਲ। [8]ਚਲਦਾ ਹੈ। [9]ਥੋੜਾ ਥੋੜਾ ਨਿਉਂਦਾ ਭਾਵ ਨਸ਼ੇ ਹੇਠ ਝੂੰਮਦਾ ਹੈ, ਨਸ਼ਾ ਹੁਣ ਵਧ ਰਿਹਾ ਸੀ ਇਸ ਕਰਕੇ। (ਅ) ਥੋੜਿਆਂ ਨਹੀਂ (ਪਰ ਬਹੁਤਿਆਂ ਨੂੰ) ਮਾਰ ਰਿਹਾ ਹੈ। [10]ਥਕੇ ਹੋਏ ਪਏ ਹਨ।

*ਪਾਠਾਂਤ੍ਰ ਹੈ–ਥਰ ਥਰ ਗੁੱਥਥ=ਵਿਚ ਵੜ ਵੜਕੇ ਮਲਦਾ ਦਲਦਾ ਹੈ।

†ਪਾਠਾਂਤ੍ਰ ਹੈ–ਥਿਸਲ ਚਲੱਥਥ=ਬਹੁਤਿਆਂ ਨੂੰ ਅਗੇ ਲਈ ਫਿਰਦਾ ਹੈ।

‡ਪਾਠਾਂਤ੍ਰ ਹੈ–ਥੁਰਿਯ ਨ ਮੱਥਥ=ਥੋੜੇ ਨਹੀਂ ਜਿਨ੍ਹਾਂ ਨੂੰ ਮਾਰ ਰਿਹਾ ਹੈ। ਪੁਨਾ:–ਪਾ:–ਥਰਿਯ ਨਮੱਥਥ=ਥਰਕਦਾ ਹੈ, ਝੂੰਮਦਾ ਹੈ।

§ਇਸਦੇ ਆਮ ਮਿਲਦੇ ਪਾਠ ਵਿਚ ਦੋ ਮਾਤ੍ਰਾਂ ਵਧ ਹਨ:–ਜੋ ਐਉਂ ਹੈ:–
"ਥਿਸਲ ਚਲੱਥਥ, ਥੁਰਿਯ ਨ ਮੱਥਥ, ਥਕਤ ਪਰੱਥਥ ਥਲ ਥਲ" ਲਿਖਾਰੀਆਂ ਨੇ ਥੱਥਿਆਂ ਨੂੰ ਇਸਦਾ ਮੂਲ ਭੁਖਣ ਸਮਝਕੇ 'ਪਰੈ' ਦੀ ਥਾਂ 'ਪਰੱਥਥ' ਤੇ 'ਪਰੈਥਲ' ਲਿਖ ਦਿੱਤਾ ਹੋਣਾ ਹੈ। ਛੰਦ ਦੀ ਚਾਲ ਦਸਦੀ ਹੈ ਕਿ ਠੀਕ ਇਸੇ ਟਿਕਾਣੇ ਦੇ ਥੱਥੇ ਵਾਧੂ ਹਨ ਜਿਵੇਂ ਕੱਟਣ ਨਾਲ 'ਪਰੈ ਥਲ ਥਲ' ਪਾਠ ਸਫਾ, ਸ਼ੁੱਧ, ਮਾਤ੍ਰਾ ਮੁਜਬ ਬੀ ਠੀਕ ਤੇ ਅਰਥ ਵਿਚ ਲਾਵੈਨਜਤਾ ਵਾਲਾ ਹੋ ਜਾਂਦਾ ਹੈ।

ਦੋਹਰਾ। ਕਹਿੰ ਲਗਿ ਬਰਨੌ ਕਰੀ ਨੈ[1] ਕਰੀ ਮਾਰ ਇਕਸਾਰ। ਮਰੇ ਹਜ਼ਾਰੋਂ ਸੂਰਮਾ ਖੇਤ ਭਯੋ ਬਿਕਰਾਰ ॥ ੧੬॥ਲਲਿਤਪਦ ਛੰਦ॥ਉਦੇ ਸਿੰਘ ਤਬਿ ਚਮੂੰ ਚੀਰ ਸਕਿ ਕੀਨਸਿ ਬੇਗ ਬਿਲੰਦੀ[2]।ਦਬਟਤਿ ਕਾਟਤਿ ਡਾਟਤਿ ਭਟ ਬਹੁ ਸਿਮਰਿ ਗੁਰੂ ਸੁਖਕੰਦੀ ॥ ੧੭ ॥ ਜਹਾਂ ਕੇਸਰੀ ਚੰਦ ਖਰੋਵਾ ਬਾਨ ਕਮਾਨ ਨਿਧਾਨੇ[3]।ਭੌਂ ਹਅਮੈਠਤਿ ਐਂ ਚਤਿ ਬਲਕਰਿਸਿੰਘਨ ਕੌ ਹਤਿ ਹਾਨੇ[4]॥੧੮॥ ਤਹਾਂ ਪਹੁੰਚਿ ਲਲਕਾਰਜੋ "ਥਿਰ ਰਹੁ ਸਿੰਘ ਅਨਿਕ ਤੈਂ ਮਾਰੇ। ਸਭਿ ਕੋ ਪਲਟਾ ਛਿਨ ਮਹੁ ਲੈ ਹੌਂ ਕਹਾਂ ਛੋਭ ਤੂੰ ਧਾਰੇ?[7]॥੧੯ ॥ ਪਿਖਜੋ ਅਚਾਨਕ ਨਿਕਟ ਆਇਗੋ ਭੀਛਨ ਭੀਛਨ ਬਾਨਾ। ਉਦੇ ਸਿੰਘ ਕੇ ਸਨਮੁਖ ਛੋਰਜੋ ਸ਼ੂੰਕਜੋ ਸਰਪ ਸਮਾਨਾ॥੨੦॥ ਲਗਜੋ ਖੂਗੀਨ ਬਿਖੈ ਨ ਸਰਜੋ[5] ਕੁਛ,ਤੇਗਾ ਤਬਹਿ ਨਿਕਾਰਾ। ਦੜਬੜਾਇ ਘੋੜੇ ਕਹੁ ਆਯਹੁ ਨਿਕਟ ਹੋਇ ਕਰਿ ਝਾਰਾ॥੨੧॥ਕੁੰਡਲ ਸਹਿਤ ਸ਼ੁਭਤਿ ਮੁਖ ਮੰਡਲ ਸਿਰ ਕੋ ਕਾਟਿ ਉਤਾਰਾ। ਧਰਿ ਪਰ ਧਰ[6] ਤਤਕਾਲ ਪਰਜੋ ਗਿਰ, ਮਹਾਂ ਸ਼ੱਤ੍ਰੂ ਕੋ ਮਾਰਾ ॥੨੨ ॥ ਸਿਮਰਿਬਾਕ ਗੁਰ ਕੋ ਉਰ ਤਿਸ ਛਿਨ ਨੇਜ਼ੇ ਸੀਸ ਪਰੋਵੋ।ਲੈ ਹਟਿ ਚਲਜੋ ਗਯੋ ਗੜ੍ਹਿ ਅੰਤਰ ਹਾਹਾਕਾਰ ਸੁ ਹੋਵਾ ॥ ੨੩ ॥ ਮਨਹੁ ਅੰਧ ਭੇ ਸਕਲ ਪਹਾਰੀ ਪੀਛੇ ਮਰਜੋ ਬਿਲੋਕਾ।ਬਾਨ ਕਮਾਨ ਸਹਿਤ ਧਰ ਪਰ ਧਰ, ਵਧਜੋ ਸਭਿਨਿ ਮੈਂ ਸ਼ੋਕਾ ॥ ੨੪ ॥ ਨਿਕਸਿ ਖਾਲਸਾ ਲੋਹਗੜ੍ਹੀ ਤੇ ਹੋਲਾ ਮਾਰਿ ਉਤਾਰਾ[7]। ਮੁਹਕਮ ਸਿੰਘ ਪਹੁਚਜੋ ਛਿਨ ਮਹਿੰ ਖੜਗ ਦੁਰਦ ਕੈ ਝਾਰਾ[8] ॥੨੫॥ਕਟੀ ਸੁੰਡ ਬਾਵਰ ਹੁਇ ਭਾਗਜੋ ਓਰ ਸਤੁੱਦ੍ਰਵ ਜਾਈ।ਹਟੇ ਪਹਾਰੀ ਹਾਰੀ ਧੀਰਜ, ਸਿੰਘਨਿ ਮਾਰ ਮਚਾਈ ॥੨੬॥ ਹਿੰਮਤ ਸਿੰਘ ਸਾਹਿਬਸਿੰਘ ਪਹੁੰਚੇ, ਅਰੇ ਜੁ ਕਾਟੇ ਜੋਧਾ[9]।ਮਨਹੁ ਸ਼ੇਰ ਨਿਰਭੈ ਬਿਚਰੈਤੇ ਰਕਤ ਨੇਤ੍ਰ ਕਰਿ ਕ੍ਰੋਧਾ॥੨੭॥ਨਾਹਰ ਸਿੰਘ ਅਰੁ ਸ਼ੇਰਸਿੰਘ ਜੁਗ ਤਰਵਾਰੈਂ ਚਮਕਾਈ। ਚਲਹਿੰ ਤੁਫੰਗ ਹਜ਼ਾਰਹੁ ਰਿਪੁ ਕੀ ਸਤਿਗੁਰ ਭਏ ਸਹਾਈ ॥ ੨੮ ॥ ਨਿਭੈਖਾਲਸਾ ਸ਼ੱਤ੍ਰੂਨਿ ਦਲ ਮਹਿੰ ਘਾਯਲ ਲੇਤਿ ਉਠਾਈ। ਵਧਹਿੰ ਅੱਗੂ ਰੁਧ ਕਰਹਿੰ ਪਹਾਰੀ[10], ਫਤੇ ਜੰਗ ਤੇ ਪਾਈ ॥ ੨੯ ॥ ਭਯੋ ਖੇਤ ਦਾਰੁਣ ਬਹਿ ਸ਼ੋਣਤ ਜਹਿੰ ਲੋਥੈਂ ਸਮੁਦਾਈ। ਕਾਕ ਗ੍ਰਿੱਝ ਆਮਿਖ ਭਖਿ ਕੰਕਨ

[1]ਹਾਥੀ ਨੇ। [2]ਬੜੀ ਫੁਰਤੀ ਕੀਤੀ। [3]ਕਮਾਨ ਵਿਚ ਤੀਰ ਜੋੜਕੇ। [4]ਸਿੰਘਾਂ ਨੂੰ ਮਾਰਕੇ ਨਾਸ਼ ਕਰਨ ਲਈ। [5](ਕੰਮ) ਨਾ ਸਰਿਆ। [6]ਧਰਤੀ ਤੇ ਧੜ। [7]ਹੱਲਾ ਮਾਰਕੇ (ਪਹਾੜੀਆਂ ਨੂੰ ਮੋਰਚੇ ਤੋਂ) ਉਤਾਰਿਆ। [8]ਹਾਥੀ ਉਤੇ ਝਾੜਿਆ। [9]ਜੋ ਜੋਧਾ ਅੜਦਾ ਹੈ ਉਸ ਨੂੰ ਕੱਟਦੇ ਹਨ। [10](ਜਿਹੜੇ) ਪਹਾੜੀਏ ਅੱਗੇ ਵਧਦੇ ਹਨ, ਉਹਨਾਂ ਨੂੰ (ਸਿੰਘ) ਰੋਕ ਲੈਂਦੇ ਹਨ।

ਬ੍ਰਿੰਦ ਜੋਗਨੀ ਆਈ॥੩੦॥ਕਲਗ਼ੀਧਰ ਬਿਕਸਤਿ ਕਹਿ ਬਾਤਨਿ ਬੈਠਹਿਂ ਪਿਖਹਿਂ ਤਮਾਸ਼ਾ।–ਗਜ ਸੋਂ ਭਿੜਨਿ, ਕੇਸਰੀ ਮਾਰਨਿ ਇਹ ਸਿੰਘਨ ਕੀ ਆਸ਼ਾ[1] ॥ ੩੧ ॥ ਕਹਕਹ ਹਸੀ ਕਾਲਕਾ ਕੜਕੀ ਸ਼ੋਣਤ ਪਾਨ[2] ਕਰਾਲੀ। ਲਾਖਹੁ ਛੁਟੇ ਤੁਫੰਗ ਤੜਾਕੇ ਸੂਰਨਿ ਕੇ ਮੁਖ ਲਾਲੀ ॥ ੩੨ ॥ ਘਾਯਲ ਭਏ ਰੁਧਰ ਪਟ ਲਪਟੇ,ਫੂਲੇ ਮਨਹੁ ਪਲਾਸਾ[3]।ਇਕਘੂੰਮਤਿ ਜਨੁ ਮਾਦਿਕ ਖਾਇਓ, ਭਏ ਸਮੂਹ ਬਿਨਾਸ਼ਾ ॥੩੩ ॥ ਟੂਟੇ ਚਰਨ, ਫੁਟੀ ਕਿਸ ਛਾਤੀ, ਕੋ ਕਟ ਤੇ ਕਟਿ ਡਾਰਾ। ਕਾਨ ਕਟੇ,ਕਿਹ ਪਾਨ ਕਟੇ, ਕਿਹ ਪੇਟ ਫਟੇ, ਕਟ* ਫਾਰਾ॥੩੪॥ ਨੈਨ ਫੂਟਿ ਕੋ ਅੰਧ ਭਯੋ ਭਟ,ਜੰਘ ਕਾਂਹੁ ਕੀ ਟੂਟੀ। ਕੋਚਿਤ ਸ਼ੋਣਤ ਨਿਚੁਰਤਿ ਬਿਚਰਤਿ ਕਿਸ ਕੀ ਮੁੰਡੀਆ[4] ਟੂਟੀ† ॥ ੩੫ ॥ ਪਰੇ ਕਰੇ 'ਹੈ'ਕੋ[5]ਜਲ ਜਾਚਤਿ, ਕੋ ਕਾਤੁਰ ਡਰ ਭਾਗਾ। ਚੀਰ ਫਟੇ,ਕਿਹ ਬਾਂਹੁ ਫਟੀ, ਕਿਹਸਿਰਨਾਂਗੇਬਿਨਪਾਗਾ[7]॥੩੬॥ਪਟਹੇ,ਦੁੰਦਭਿ, ਢੋਲ ਪਟੇ‡ਗਨ ਗੁਲਕਾਂ ਲਗਿ ਲਗਿ ਫੂਟੇ। ਗਿਰੇ ਤੁਰੰਗਮ, ਭੁੰਗ ਭਏ ਗਨ, ਕੋ ਸਊਰ ਮਹਿਂ ਛੂਟੇ[8]॥੩੭॥ਗਿਰੀ ਤੁਫੰਗੈਂ ਖੜਗ ਪਰੇ ਗਨ ਸੇਲੇ ਬਾਨ ਕਮਾਨਾ। ਕਾਤੁਰ ਨਰ ਉਰ ਬਿਦਰਤਿ[9] ਹੇਰਤਿ, ਅਸ ਮਾਚਾ ਘਮਸਾਨਾ ॥੩੮॥ਬੀਰਨਕੇ ਮਨ ਹੌਸ[10] ਰਹੀ ਨਹਿਂ ਮਿਲਿਮਿਲਿ ਸ਼ਸਤ੍ਰ ਪ੍ਰਹਾਰੇ।ਬਾਗੀ ਲਾਲ ਫਾਗ ਜਨੁ ਖੇਲਤਿ ਗਾਇਂ ਮਨਹੁ 'ਕਿਯ ਮਾਰੇ[11]§' ॥ ੩੯ ॥ ਹਾਥ ਤੁਫੰਗਗਹੀਪਿਚਕਾਰੀ,ਮੂਠਗੁਲਾਲਨ ਸੇਲੇ।ਨਿਕਸੀ ਮਿਝ ਅੰਬੀਰ ਪਰਸੋ ਜਨੁ,ਪ੍ਰੇਮ ਕਰੇਬਹੁ ਮੇਲੇ[12]॥੪੦॥ਥਕਤ ਭਏ ਭਟ ਪੌਢੇ ਕੇਤਿਕ ਲੋਥਪੋਥ ਪਰ ਕੋਏ।ਭੂਮ ਨਿਹਾਲੀ ਲਾਲ ਡਸੀ ਜਨੁ ਪ੍ਰੀਤ ਕਰੇ ਕਰਿ ਸੋਏ[13]॥੪੧॥ ਔਂਧੇ, ਤ੍ਰਿਯਕ[14] ਪਰੇ ਕੋ ਸੂਧੇ ਭਰੇ ਧੂਲ ਅਰੁ ਲੋਹੂ।ਕੂਕਰ ਜੰਬੁਕ ਬੋਲਤਿ

---

[1]ਇਹੋ ਸਿੰਘਾਂ ਦੀ ਮੁਰਾਦ ਸੀ (ਸੋ ਪੂਰੀ ਹੋ ਗਈ)। [2]ਲਹੂ ਪੀਂਦੀ ਹੈ। [3]ਛਿੱਛਰੇ। [4]ਲਕ। [5]ਸੀਸ। [6]ਹੈ ਹੈ ਕਰਦੇ ਹਨ ਪਏ ਕੋਈ। [7]ਪਗ ਤੋਂ ਬਿਨਾ। [8]ਕੋਈ (ਘੋੜੇ) ਸਵਾਰਾਂ ਵਿਚ ਛੁੱਟੇ ਫਿਰਦੇ ਹਨ। (ਅ) ਸਵਾਰ ਧਰਤੀ ਤੇ (ਡਿੱਗੇ ਹਨ ਤੇ ਘੋੜੇ) ਛੁਟੇ ਫਿਰਦੇ ਹਨ। [9]ਹਿਰਦਾ ਫਟਦਾ ਹੈ। [10]ਹਵਸ, ਅਰਮਾਨ। [11]ਕਿਯ ਮਾਰੇ=ਮਾਰ ਕਰੋ। ਭਾਵ ਜਿਹੜਾ ਕਹਿੰਦੇ ਹਨ ਮਾਰੋ ਮਾਰੋ ਇਹ ਹੋਲੀ ਦਾ ਗੀਤ ਹੈ। [12](ਜੋ ਆਪੋ ਵਿਚ ਬਹੁ ਮੇਲੇ=) ਬਹੁਤੇ ਟਾਕਰੇ ਹੋਏ ਹਨ ਸੋ ਪੇਮ ਕੀਤੇ ਨੇ। [13]ਜ਼ਮੀਨ ਰੂਪੀ ਲਾਲ ਰੰਗ ਦੀ ਨਿਹਾਲੀ ਵਿਛੀ ਉਤੇ ਪ੍ਰੇਮ ਕਰ ਕਰਕੇ ਸੁੱਤੇ ਹਨ। [14]ਮੂਧੇ, ਵਿੰਗੇ [ਸੰਸ:, ਤਿਰ੍ਯਕ]। *ਸ਼ੁਧ ਪਾਠ 'ਪਟ' ਹੋਣਾ ਹੈ।

+ਪਾ:–ਫੂਟੀ। ‡ਸ਼ੁਧ ਪਾਠ 'ਫਟੇ' ਚਾਹੀਏ।

§ਪਾ:–ਕਿਹ ਮਾਰੇ। ਪਰ ਸ਼ੁਧ ਪਾਠ ਚਾਹੀਏ:–ਕਹਿੰ 'ਮਾਰੇ'।

ਡੋਲਤਿ ਖਾਇ ਅਘਾਵਨ ਹੋਹੂ ॥੪੨॥ ਸੂਰਨਿ ਪਰਖਤਿ ਹੂਰਨਿ ਬਿਚਰਤਿ ਪਿਖਿ ਪਿਖਿ ਬਰਹਿੰ ਉਤਾਲਾ[1]। ਖੰਜਨ ਲੋਚਨ ਅੰਜਨ ਅੰਜਤਿ[2] ਕਰਹਿੰ ਸ਼ਿੰਗਾਰ ਬਿਸਾਲਾ॥੪੩॥ਮੰਜਤ ਮੁਖ ਰੰਜਤ ਨਿਜਬਰ ਕੋ[3] ਹਾਸ ਬਿਲਾਸਨ ਸੰਗਾ।ਮਹਿੰਦੀ ਕਰਨਿ ਅਰੁਨ ਕਰਿ ਚਰਨਨ,ਤਰੁਨਿ ਹਰਨ ਮਨ ਅੰਗਾ[4] ॥ ੪੪ ॥ ਸੁੰਦਰ ਛਬਿ ਮੰਦਰ ਸਸਿਬਦਨੀ, ਕੰਚਨ ਗੌਰੀ ਰੰਗਾ। ਤੁਰਤ ਬਿਮਾਨ ਚਢਾਵਹਿੰ ਬੀਰਨਿ ਕਰਹਿੰ ਸਪਰਸ਼ਨ ਅੰਗਾ॥੪੫॥ਦਾਰੁਨ ਕਰਨੋ ਨਿਹਾਰਨ ਰਨ ਕੋ ਭੀਮ ਚੰਦ ਮਤਿ ਮੰਦੋ।ਸਾਤੋਂ ਸੁਧਾਂ ਭੂਲ ਗੀ ਤਤਛਿਨ ਬਾਜਨੋ ਲੋਹ ਬਿਲੰਦੋ ॥ ੪੬ ॥ ਪਿਖਿ ਹੈਂਡੂਰੀਆ ਸਹਿ ਨ ਸਕੈ ਬਲ ਬਾਨ ਕਮਾਨ ਚਢਾਈ। ਸਨਮੁਖ ਭਯੋ ਜੰਗ ਕੋ ਆਵਤਿ ਛੋਰੇ ਸਰ ਸਮੁਦਾਈ ॥ ੪੭ ॥ ਕੰਚਨ ਜ਼ੀਨ ਕੀਨਿ ਤਹਿੰ ਪਰਖਨਿ ਸਾਹਿਬ ਸਿੰਘ ਸੁ ਜੋਧਾ[5]। ਤੁਰਾ ਧਵਾਇ ਤੁਪਕ ਤਕਿਮਾਰੀ ਹੇਰਤਿ ਰਿਪੁ ਕੋ ਕ੍ਰੋਧਾ॥੪੮॥ਹੁਇਘਾਇਲ ਤਤਕਾਲ ਗਯੋ ਹਟਿ ਉਰ ਹੈਂਕਾਰ ਬਿਨਾਸ਼ਾ। ਪਿਖਿ ਗੁਲੇਰੀਏ ਤਜਾਗੀ ਧੀਰਜ ਹੈ ਨ ਪ੍ਰਾਨ ਕੀ ਆਸਾ ॥ ੪੯ ॥ ਰਹਯੋ ਕਟੋਚੀ ਬਹੁ ਪਛੁਤਾਵਤਿ, ਮੰਡਸਪਤਿ ਕਰ ਮੌਨੰ[6]। ਜੰਮੂਪਤਿ ਆਦਿਕ ਬਿਸਮਾਏ–ਭਯੋ ਕਾਜ ਇਹ ਕੌਨੇ !–॥ ੫੦ ॥ ਸੈਨਾ ਜਿਤ ਕਿਤ ਮਰੀ ਪਰੀ ਗਨ, ਜੀਵਤਿ ਭਈ ਬਿਹਾਲ॥ਕਹਾਂ ਭਯੋ,ਇਹ ਕਿਨਹਿ ਸੰਘਾਰੇ, ਲੋਥ ਲੋਥ ਪਰ ਜਾਲ॥੫੧॥ ਘਾਇਲ ਹੋਏ ਹੋਇ ਹਜ਼ਾਰਹੁ ਪਰੇ ਸਿਵਰ ਮਹਿੰ ਜਾਈ। ਮਾਰਨ ਦੁਰਗ ਭਰੋਸਾ ਧਰਿਕੈ ਪ੍ਰਾਨ ਦਏ ਰਨ ਆਈ ॥ ੫੨ ॥ ਮੀਏਂ ਰਾਵ ਬ੍ਰਿੰਦ ਜੇ ਰਾਣੇ ਸਿੰਘਨ ਘਨੇ ਖਪਾਏ।ਲਰਤਿ ਬਿਤਯੋ ਦਿਨ,ਹਟਿ ਪੁਰਿ ਗਮਨੇ ਜਬਿ ਸੂਰਜ ਅਸਤਾਏ ॥ ੫੩ ॥ ਜਾਇ ਸਿਵਰ ਮਹਿ ਕਰੀ ਸੰਭਾਰਨ, ਸ਼ੂੰਨ ਭਯੋ ਜਨੁ ਜਾਨਾ[7]। ਕਿਤਿਕ ਸੰਬੰਧੀ ਦਾਸ ਮੁਸਾਹਿਬ ਜਮ ਘਰ ਕੀਨਿ ਪਯਾਨਾ ॥ ੫੪ ॥ ਸਾਗਰ ਸ਼ੋਕ ਪਰੇ ਤਬਿ ਸਗਰੇ ਬਾਇਸ ਧਾਰਨਿ ਕੇਰੇ[8]। ਸਿਮਰਿ ਸਿਮਰਿ ਗੁਨ ਬਹੁ ਪਛੁਤਾਏ ਲੋਚਨ ਅਸ਼ੂੰਅਨਿ ਗੇਰੇ ॥ ੫੫ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁੱਤੇ 'ਗਜ ਔ ਕੇਸਰੀਚੰਦ ਬੱਧ' ਪ੍ਰਸੰਗ ਬਰਨਨੰ ਨਾਮ ਸਪਤ ਬਿੰਸਤੀ ਅੰਸੂ ॥ ੨੭ ॥

---

[1]ਫਰਦੀਆਂ ਹਨ (ਹੂਰਾਂ) ਛੈਲੀ। [2]ਅਮੋਲੇ ਫਰਗੀਆਂ ਅੱਖਾਂ ਵਿੱਚ ਸੁਰਮਾਂ ਪਾਇਆ ਹੋਇਆ। [3](ਅਪਣੇ) ਸੁਹਣੇ ਮੁਖਾਂ ਨਾਲ ਪ੍ਰਸੰਨ ਕਰਦੀਆਂ ਹਨ ਅਪਣੇ ਵਰਾਂ ਨੂੰ। [4]ਮਹਿੰਦੀ ਨਾਲ ਹੱਥਾਂ ਤੇ ਪੈਰਾਂ ਨੂੰ ਲਾਲ ਕੀਤਾ ਜਵਾਨਾਂ ਦੇ ਸਰੀਰ ਤੇ ਮਨ ਨੂੰ ਹਰਨ ਲਈ। (ਅ) ਇਸਤ੍ਰੀਆਂ ਦੇ ਅੰਗ ਮਨ ਹਰਨ ਵਾਲੇ ਹਨ। [5]ਸਾਹਿਬ ਸਿੰਘ ਜੋਧੇ ਨੇ ਪਛਾਣੇ। [6]...ਵੀ ਚੁੱਪ ਕਰ ਗਿਆ। [7]ਮਾਨੋਂ ਸੁੰਞਾ ਹੋ ਗਿਆ ਜਾਣਿਆਂ। [8]ਬਾਈ ਧਾਰਾਂ ਦੇ।

੨੯. [ਭੀਮ ਚੰਦ ਸ਼ੋਕ]।

ਦੋਹਰਾ ॥ ਸਿੰਘ ਸੰਭਾਰੇ ਖਾਲਸੇ ਮਰੇ ਸੁ ਦੀਨੋ ਦਾਹ। ਘਾਇਲ ਕੀ ਸੇਵਾ ਬਿਖੈ ਲਾਗੇ ਤਬਹਿ ਜਰਾਹ[1] ॥ ੧ ॥ ਲਲਿਤਪਦਛੰਦੁ ॥ ਉਦੈ ਸਿੰਘ ਬਡ ਬੀਰ ਬਹਾਦੁਰ ਸੀਸ ਕੇਸਰੀ ਚੰਦੀ।ਨੇਜ਼ੇ ਮਹਿੰ ਪਰੋਇ ਲੇ ਗਮਨਯੋ ਰਿਦੈ ਅਨੰਦ ਬਿਲੰਦੀ ॥ ੨ ॥ ਤਜਯੋ ਦਮਦਮਾ ਸਤਿਗੁਰ ਉਤਰੇ ਦੇਖਨੋ ਜੁੱਧ ਤਮਾਸ਼ਾ। ਸੁੰਦਰ ਮੰਦਿਰ ਆਨ ਥਿਰੇ ਤਬਿ ਸਿਖ ਸੇਵਕ ਚਹੁੰ ਪਾਸਾ ॥੩॥ ਉਦੈਸਿੰਘ ਇਤਨੇ ਮਹਿੰ ਪਹੁੰਚਯੋ ਸਤਿਗੁਰ ਫ਼ਤੇ ਬੁਲਾਈ। ਪਲੰਘ ਪਾਸ ਰਿਪੁ ਕੋ ਸਿਰ ਗੋਰਯੋ ਹੋਰਤਿ ਭੇ ਸਮੁਦਾਈ ॥ ੪ ॥ ਕਾਕ ਪੰਖ ਅਰ ਕਾਨਨ ਕੁੰਡਲ ਬਹੁਤ ਮੋਲ ਕੇ ਮੋਤੀ[2]। ਭਾਲ ਬਿਸਾਲ, ਬਿਲੋਚਨ ਮੁੰਦ੍ਰਿਤ, ਮੂਛ ਸ਼ਮਸ਼ ਦੁਤਿ ਹੋਤੀ ॥੫॥ [3]ਪਨਹੀ ਸਹਿਤ ਚਰਨ ਸੋ ਤਿਗੁਰ ਨੇ ਰਾਖੇਧਰਨ ਟਿਕਾਈ। ਬੈਠੇ ਹੁਤੇ ਪ੍ਰਯੰਕ ਰੁਚਿਰ ਪਰ ਜੁਗਮ ਜੰਘ ਲਟਕਾਈ[3] ॥ ੬ ॥ ਪਰਯੋ ਪਿਖਯੋ ਸਿਰ[4], ਪਨਹੀ ਜੁਤਿ ਪਗ ਠੁਕਰਾਯਹੁ, ਬਚ ਭਾਖਾ। 'ਮਹਾਂ ਦੁਸ਼ਟ ਇਹੁ ਸਿੰਘਨਿ ਸ਼ੱਤ੍ਰੂ ਭਲੇ ਜੁੱਧਿ ਮਹਿੰ ਰਾਖਾ[5]॥੭॥ਉਚਿਤ ਮਾਰਿਬੋ ਮਾਰਯੋ ਅਰਿ ਕੋ ਇਮ ਸਭੁ ਦੁਸ਼ਟ ਨਿਬੇਰੋ[6]। ਉਦੈ ਸਿੰਘ ਕਰ ਜੋਰਿ ਬਖਾਨਾ 'ਆਪ ਪ੍ਰਤਾਪ ਉਚੇਰੋ'॥੮॥ ਇਤਨੇ ਮਹਿੰ ਬਚਿੱਤ੍ਰ ਸਿੰਘ ਪਹੁੰਚਯੋ ਗੁਰ ਪਦ ਬੰਦਨ ਠਾਨੀ। ਫਤੇ ਬੁਲਾਇ ਵਾਹਿਗੁਰੂ ਜੀ ਕੀ ਹੁਤੇ ਜਿ ਸਿਖ ਤਿਸ ਥਾਨੀ ॥ ੯ ॥ ਸਾਹਿਬ ਸਿੰਘ ਹਿੰਮਤ ਸਿੰਘ ਆਯੋ ਮੁਹਕਮ ਸਿੰਘ ਸੁਜਾਨ।ਇਨ ਤੇ ਆਦਿਆਇ ਕਿਯ ਦਰਸ਼ਨ ਕਰਿ ਉਰ ਅਨੰਦਮਹਾਨਾ ॥੧੦॥ ਗਜ ਕੀ ਬਾਤ ਕਹੀ ਤਬਿ ਸਗਰੀ 'ਇਮ ਦਲ ਰਿਪੁਨਿ ਖਪਾਯੋ। ਦੁਤੀ ਦਿਸ਼ਾ ਤੇ ਹਤੈ ਖਾਲਸਾ ਗਜ਼ਬ ਤਿਨਹੁੰ ਪਰ ਆਯੋ ॥੧੧॥ ਪ੍ਰਭੁ ਜੀ ਸੁਨਹੁ ਗਿਰੀਸ਼ਨਿ ਸੈਨਾ ਜਿਤ ਕਿਤ ਪਰੀ ਸਥਾਰਾ। ਮਨਹੁ ਬ੍ਰਿੰਦ ਖਾਤੀ ਮਿਲਿ ਇਕ ਥਲ ਕਾਨਨ ਕੋ ਕਟ ਡਾਰਾ ॥੧੨॥ ਵਧਯੋ ਤ੍ਰਾਸ ਕਾਤੁਰ ਬਹੁ ਭਾਜੇ, ਅਰਯੋ ਮਾਰ ਕਰਿ ਦੀਨਾ[6]। ਗਿਰਪਤਿ ਉਰ ਉਤਸਾਹ ਹਾਰ ਕਰਿ ਜਨੁ ਦੰਤਨਿ ਤ੍ਰਿਣ ਲੀਨਾ[7] ॥ ੧੩ ॥ ਇੱਤ੍ਰਮਾਦਿਕ ਸਕਿ ਸਿੰਘ ਸੁਨਾ-ਵਤਿ ਆਨੰਦ ਕੋ ਉਪਜੰਤੇ। ਕ੍ਰਿਪਾ ਦ੍ਰਿਸ਼ਟਿ ਕੋ ਦੇਖੇ ਸਤਿਗੁਰ ਸਕਿ ਪਰ

[1]ਜ਼ਖਮਾਂ ਦਾ ਵੈਦ [ਫਾ: ਜਰਾਹ]। [2]ਪਟੇ (ਖਿੱਲਰੇ ਹੋਏ) ਤੇ ਕੰਨਾਂ ਵਿਚ ਬਹੁਮੁੱਲੇ ਮੋਤੀਆਂ ਵਾਲੇ ਕੁੰਡਲ (ਲਟਕ ਰਹੇ)। [3]ਜੋੜੇ ਦੇ ਸਹਿਤ ਸਤਿਗੁਰ ਜੀ ਆਪਣੇ ਚਰਨ ਧਰਤੀ ਤੇ ਟਿਕਾਕੇ ਸੁਹਣੇ ਪਲੰਘ ਤੇ ਦੋਵੇਂ ਜੰਘਾਂ ਲਟਕਾਈ ਬੈਠੇ ਹੋਏ ਸਨ। [4]ਸਿਰ (ਪੈਰਾਂ ਵਿਚ) ਪਿਆ ਡਿੱਠਾ। [5]ਭਾਵ ਮਾਰ ਲਿਆ(ਸਿੰਘਾਂ ਨੇ). [6]ਜੋ ਅੜਿਆ ਸੋ ਮਾਰ ਦਿੱਤਾ। [7]ਮਾਨੋ ਮੂੰਹ ਵਿਚ ਘਾ ਲਿਆ ਹੈ।

ਖੁਸ਼ੀ ਕਰੇਤੇ ॥੧੪॥ ਜਿਨ ਜਿਨ ਕੇ ਤਨ ਘਾਇ ਲਗਜੋ ਤਬਿ ਸਾਲ ਪੱਤ੍ਰ ਤਿਨ*ਦੀਨਾ।ਸਭਿ ਕੇ ਤਨ ਕੀ ਪੀਰ ਹਰੀ ਪ੍ਰਭੁ ਸ਼ੂਮ ਤੇ ਭਏ ਬਿਹੀਨਾ ॥ ੧੫॥ਦੁਰਗ ਬਿਖੈ ਜੋ ਹੁਤੇ ਘਾਵ ਜੁਤਿ ਸਭਿ ਕੇ ਪਾਸ ਪਠਾਯੋ।ਗੁਰ ਕਰੁਨਾ ਤੇ ਸੰਕਟ ਨਾਸ਼ਜੋ ਸਭਿ ਕੈ ਸੁਖ ਉਪਜਾਯੋ ॥ ੧੬ ॥ ਪ੍ਰਾਤਿ ਹੋਤਿ ਲੌ ਘਾਵ ਮਿਲੇ ਸਭਿ ਕ੍ਰਿਪਾ ਆਪਨੀ[1] ਕੀਨੀ। ਜੋ ਰਣ ਬਿਖੈ ਮਰੇ ਤਬਿ ਲਰਿਕੈ ਮਨੋਕਾਮਨਾ ਦੀਨੀ ॥ ੧੭ ॥ ਨਿਸ਼ਕਾਮੀ ਕੋ ਮੁਕਤ ਦਈ ਤਬਿ ਬੰਧਨ ਸਕਲ ਬਿਨਾਸ਼ੇ। ਸਹਿਕਾਮੀ ਕੋ ਸੁਰਗ ਭੋਗ ਦੈ ਅਨਿਕ ਬਿਧਿਨਿ ਸੁਖ-ਰਾਸੇ ॥੧੮॥ ਉਤ ਗਿਰਪਤਿਨਿ ਸੁਨਹੁ ਜਿਮ ਬੀਤੀ ਸਿਵਰ ਸਮੂਹ ਪ੍ਰਵੇਸ਼ੇ। ਪਾਇ ਪਰਾਜੈ ਮਰਜੋ ਕੇਸਰੀ ਉਪਜਜੋ ਸ਼ੋਕ ਵਿਸ਼ੇਸ਼ੇ॥੧੯॥ਭੀਮਚੰਦ ਨਿਜ ਡੇਰੇ ਬੈਠਜੋ ਮਹਾਂ ਬਿਸੂਰਤ ਮਾਨੀ।-ਲਰੇ ਮਹਾਂ ਕੁਛ ਕਾਜ ਸਰਜੋ ਨਹਿੰ, ਭ੍ਰਾਤ ਸੈਨ ਗਨ ਹਾਨੀ ॥ ੨੦ ॥ ਬਾਈਧਾਰਨ ਕੇ ਨਰ ਆਏ ਪੂਜਾ ਸਹਤ ਗਨ ਜੋਧਾ।ਜਮਤੁੱਲਾਭਾਊ ਲਰਿ ਲਰਿ ਕਰਿ ਮਰਜੋ ਜੁੱਧ ਮਹਿੰ ਕ੍ਰੋਧਾ ॥ ੨੧ ॥ ਆਜ ਗਿਰੀਸ਼ਨਿ ਸਭਿ ਕੀ ਮਸਲਤ[2] ਮਰਜੋ ਕੇਸਰੀ ਚੰਦੈ। ਗਿਰਪਤਿ ਮਹਿੰ ਨਹਿੰ ਤਿਸ ਕੇ ਸਮਸਰ ਜੋਧਾ ਜੁੱਧ ਬਿਲੰਦੈ॥੨੨॥ਘਾਇਲ ਭਯੋ ਹੈਂਡੂਰੀ ਆਧੋ ਮਰਿਬੇ ਠਾਕੁਰ ਰਾਖਾ[3]। ਅਬਿ ਗੁਰਬਿੰਦ ਸਿੰਘ ਕੇ ਸੰਗ ਲਰਿਕੈ ਕਹਾਂ ਬਿਜੈ ਅਭਿਲਾਖਾ-॥ ੨੩ ॥ ਇਮ ਬਿਸੂਰਤੋ ਸ਼ੋਕਤਿ ਬੈਠਜੋ ਆਧੋ ਨਿਕਟ ਕਟੋਚੀ। ਉਰ ਹੰਕਾਰ ਸਿਪਰ ਖਗ ਕਟ ਸੋਂ ਦੇਖਜੋ ਭੂਪਤਿ ਸੋਚੀ[4] ॥ ੨੪ ॥ ਜੰਮੂਪਤਿ, ਮੰਡਸਪਤਿ ਬੋਲਤਿ ਅਰੁ ਗੁਲੇਰੀਆ ਆਧੋ। ਇੱਤਯਾਦਿਕ ਰਾਜੇ ਅਰੁ ਰਾਣੇ ਮੇਲ ਭਯੋ ਸਮੁਦਾਧੋ॥੨੫॥ਕੈਂਠਲ ਕੁਲੂ, ਭੁਟੈਤੀ ਸਗਰੇ ਮਿਲਿਕੈ ਸ਼ੋਕ ਉਪਾਧੋ। 'ਅੱਗ੍ਰਣੀਯ[5]' ਜਸੁਵਾਰੀ ਹਤਿ ਭ੍ਰਾ, ਲਰਜੋ ਮਹਾਂ ਬਲ ਲਾਧੋ[6] ॥ ੨੬ ॥ ਸਮੁਖ ਬਿਲੋਕ ਸਿੰਘ ਇਕ ਆਵਤਿ ਖਪਰਾ ਅਰਿ ਤਕ ਮਾਰਾ[7]। ਲਗਜੋ ਨ ਤਿਸ ਕੇ ਖੜਗ ਚਲਾਧੋ ਸਿਰ ਤਤਕਾਲ ਉਤਾਰਾ ॥27॥ ਰਹੋ ਬਿਲੋਕਤਿ ਸਗਰੇ ਜੋਧਾ ਕਛੂ ਜਤਨ ਨਹਿੰ ਹੋਵਾ। ਸਿਰ ਪਰੋਇ ਨੇਜ਼ੇ ਮਹਿੰ ਗਮਨਜੋ,ਧਰ ਧਰ ਧਰਿ ਪਰ ਸੋਵਾ[8] ॥੨੮॥ ਭੀਮਚੰਦ ਦ੍ਰਿਗ ਤੇ ਜਲ ਚਾਲਾ ਸੁਨਤਿ ਹਿਤੂ ਕੋ ਹਾਲਾ।

[1]ਗੁਰੂ ਜੀ ਨੇ। [2]ਸਭ ਦਾ ਸਲਾਹਕਾਰ। (ਅ)...ਸਲਾਹ ਨਾਲ (ਲੜਨ ਗਿਆ) ਮਾਰਿਆ ਗਿਆ ਹੈ। [3]ਮਰਨੋਂ (ਮਸਾਂ) ਠਾਕਰ ਨੇ ਬਚਾ ਲਿਆ ਹੈ। [4]ਸੋਚੀਂ ਪਿਆ ਹੋਇਆ। [5]ਮੁਖੀ। [6]ਬੜਾ ਬਲ ਲਾਕੇ ਲੜਿਆ ਹੈ। [7]ਸਾਹਮਣੇ ਇਕ ਸਿੰਘ ਆਉਂਦਾ ਦੇਖਕੇ ਤੁੱਕਕੇ ਮਾਰਿਆ (ਕੇਸਰੀ ਚੰਦ ਨੇ) ਇਕ ਤੀਰ। [8]ਧੜ ਧਰਤੀ ਤੇ ਡਿਗਕੇ ਸੌਂ ਰਿਹਾ। *ਪਾ:-ਤਬ।

ਹੋਰਿ ਅਪਰ ਸਭਿ ਅਸੂਆਂ ਗੋਰਤਿ ਬਰਧਨੋ ਸ਼ੋਕ ਬਿਸਾਲਾ ॥ ੨੯ ॥ ਨੀਚੇ ਮੁਖ ਕਰਿ ਸੋਚਤਿ ਹੈਂ ਚਿਤ, ਲਾਜ ਸਭਿਨਿ ਪਰ ਛਾਈ। ਮੌਨ ਰਹੋ ਕਰਿ ਮਰੇ ਸੰਬੰਧੀ ਬਹੁਰ ਪਰਾਜੈ ਪਾਈ[1] ॥ ੩੦ ॥ ਸਭਿ ਕੀ ਦਿਸ਼ਿ ਅਵਿਲੋਕਿ ਕਟੋਚੀ ਉਰ ਹੈਕਾਰਤਿ ਭਾਖਾ। 'ਰਣ ਕੀ ਗਤਿ ਦੈ ਬਿਜੈ ਪਰਾਜੈ ਬਿਦਤ ਅਹੈ ਸਭਿ ਲਾਖਾ[2] ॥੩੧॥ ਮਰੇ ਸੁਭਟ ਕੋ ਸ਼ੋਕ ਜਿ ਕਰਨੋ ਤੌ ਕਸੋਂ ਕਰਹੁ ਚਢਾਈ।ਕਸੋਂ ਰਣ ਘਾਲੋ ਗੋਬਿੰਦ ਸਿੰਘ ਸੋਂ ਜਿਸ ਕੀ ਧਾਂਕ ਮਹਾਂਈ॥੩੨॥ ਹੋਤਿ ਪ੍ਰਾਤਿ ਕੋ ਦੇਖਹੁ ਸੈਘਰ ਮੈਂ ਕਰਿਹੌਂ ਸਭਿ ਆਗੇ। ਤਜੌਂ ਨ ਸਿੰਘਨਿ ਕੋ ਮੈਂ ਜੀਵਤਿ, ਜੋ ਨਹਿਂ ਜੈ ਹੈਂ ਭਾਗੇ ॥ ੩੩ ॥ ਮਾਰਨ ਮਰਣ ਕਾਜ ਰਣ ਮਾਂਹੀ,ਸ਼ੋਕ ਨ ਹੋਤਿ ਸੁਹਾਈ।ਜੋ ਉਤਸਾਹ ਧਰਹਿ ਸੋ ਜੀਤਹਿ, ਭੀਰੂ[3]ਡਰ ਭਜਿ ਜਾਈ ॥ ੩੪ ॥ ਉਚਿਤ ਨ ਤੁਮ ਕੋ ਸ਼ੋਕ ਕਰਨਿ ਅਬਿ ਬੈਰੀ ਸਿਰ ਪਰ ਠਾਂਢੇ। ਬਚੇ ਜੁ ਮਰਿਹੌ ਰੋਦਤਿ ਕਰਤੇ,ਜੈ ਉਤਸਾਹ ਕਿ ਬਾਢੇ[4]॥੩੫॥ ਭੀਮਚੰਦ ਧੀਰਜ ਕੁਛ ਕੀਨੀ 'ਸੁਜਸੁ ਸਭਿਨਿ ਕੋ ਹਾਨਾ[5]। ਮਰੇ ਕੋਸਰੀ ਤੇ ਹਟਿ ਜੈ ਹੈਂ[6], ਇਹ ਭੀ ਨੀਕ ਨ ਮਾਨਾ ॥ ੩੬ ॥ ਜੰਗ ਸਮੁੰਦ੍ ਜਹਾਜ ਚੜ੍ਹੈ ਹਮ ਤੂੰ ਕੇਵਟ ਕਰਿ ਪਾਰੀ। ਨਾਂਹਿ ਤ ਬੀਚ ਡੁਬਤੇ ਲਖੀਅਤਿ ਬਨ ਸਹਾਇ ਬਲ ਭਾਰੀ ॥ ੩੭ ॥ ਮੀਏਂ ਅਰੁ ਰਾਣੇ ਬਹੁ ਮਾਰੇ ਅਧਿਕ ਬਹਾਦਰ ਜੋਈ। ਕਿਸ ਭਰੋਸ ਮੈਂ ਉਰ ਉਤਸਾਹੁੰ ਤੁਝ ਬਿਨ ਅਪਰ ਨ ਕੋਈ ॥੩੮॥ ਬਾਈ ਧਾਰ ਸ਼ੋਕ ਹੁਇ ਬਾਸਾ, ਨਹਿਂ ਅਨੰਦ ਪੁਰਿ ਛੂਟਾ। ਨਿਫਲ ਭਯੋ ਉੱਦਮ ਸਭਿ ਕੇਰਾ ਹਿਰਦੈ ਧੀਰਜ ਟੂਟਾ ॥ ੩੯ ॥ ਕੌਨ ਬਦਨ ਲੈ ਨਿਜ ਪੁਰਿ ਜੈ ਹੈਂ ਸ਼੍ਰੀ ਗੁਰੁ ਰਹਨੋ ਮਵਾਸਾ।ਧਨ ਬਿਨ ਸਜੋ,ਸੰਬੰਧੀ ਮ੍ਰਿਤੁ ਭੇ, ਰਹੀ ਨ ਕਾਰਜ ਆਸਾ[7] ॥ ੪੦ ॥ ਬਿਦਤਹਿ ਸਗਰੇ ਦੇਸ਼ ਬ੍ਰਿਤੰਤਾ ਜੰਗ ਪਰਾਜੈ ਪਾਈ। ਯਾਂਤੇ ਲਰਨ ਮਰਨ ਹੀ ਆਛੋ ਅਪਰ ਨ ਬਨਹਿ ਉਪਾਈ[8] ॥ ੪੧ ॥ ਮੰਡ ਸਪਤਿ ਮਨ ਬਿਖੈ ਬਿਚਾਰੈ--ਸਮਝਹਿ ਨਹਿਂ ਅੱਗਮਾਨੀ। [9]ਜੋ ਅਬਿ ਕਹੌਂ, ਸ਼ੋਕ ਤੇ ਰਿਸਿ ਹੈ ਭਲੀ ਨ ਮਾਨਹਿਂ ਮਾਨੀਂ॥੪੨॥ਮਿਲੇ ਰਹੌਂ[10] ਅਰ ਹੋਰੈਂ ਕ੍ਰਿਤ ਇਨ, ਕਿਮ ਹਾਰੇ ਗੁਰ ਪੂਰਾ। ਸ਼ਾਹਜਹਾਂ ਸੋ ਜਿਨਹੁ

[1]ਚੁੱਪ ਕਰ ਰਹੇ, (ਇਕ ਤਾਂ) ਸਬੰਧੀ ਮਰ ਗਿਆ (ਫਿਰ) ਹਾਰ ਪਾਈ। [2]ਜਾਣਦੇ ਹਨ। [3]ਕਾਇਰ। [4]ਜੇ ਬਚ ਗਏ ਹੋ ਰੋਣ ਨਾਲ ਤਾਂ ਮਰ ਜਾਓਗੇ, ਪਰ ਉਤਸਾਹ ਦੇ ਵਧਿਆਂ ਤਾਂ ਜੈ ਹੋ ਸਕਦੀ ਹੈ। [5]ਜਸ ਤਾਂ ਸਭ ਦਾ ਦੂਰ ਹੋ ਗਿਆ ਹੈ। [6]ਜੇ ਹਟ ਜਾਈਏ। [7]ਭਾਵ ਜਿੱਤ ਦੇ ਕੰਮ ਦੀ ਆਸ। [8]ਜੇ ਹੁਣ ਕਹਾਂ (ਕਿ ਜੰਗ ਨਾ ਕਰੋ) ਸ਼ੋਕ ਤੇ ਕ੍ਰੋਧ ਕਰਨਗੇ ਮੰਨਣਗੇ ਨਹੀਂ (ਇਸ ਲਈ ਇਨ੍ਹਾਂ ਵਿੱਚ) ਮਿਲਿਆ ਹੀ ਰਹਾਂ।

ਪਿਤਾਮਾ ਲਰਤਿ ਰਹਸੋ ਬਡ ਸੂਰਾ ॥੪੩॥ ਸ਼੍ਰੀ ਨਾਨਕ ਨਵ ਖੰਡਨ ਮਾਂਹੀ ਸਿਖ ਕਰਿ ਜਸੁ ਵਿਸਤਾਰਾ। ਤਿਨ ਗਾਦੀ ਪਰ ਬਿਦਤ ਬਿਰਸੋ ਇਹੁ ਗੁਰ ਗੋਬਿੰਦ ਸਿੰਘ ਭਾਰਾ ॥ ੪੪ ॥ ਰਣ ਪ੍ਰਿਯ, ਰਣ ਕੋ ਭੈਰਵ ਕਰਤਾ[1], ਅਨਿਕ ਬਾਰ ਅਰਿ ਮਾਰੇ। ਅਬਿਲੋਂ ਇਨ ਕੇ ਸਨਮੁਖ ਹ੍ਵੈ ਕਰਿ ਨਹਿੰ ਖਰ ਤੀਰ ਪ੍ਰਹਾਰੇ[2]–॥੪੫॥ ਇੱਤਮਾਦਿਕ ਚਿਤ ਸਮੁਝਿ ਮੌਨ ਕਰਿ ਬੈਠਿ ਰਹਸੋ ਬਿਚ ਭ੍ਰਾਤਾ। ਅਪਰ ਸਕਲ ਰਣ ਕਰਸੋ ਨ ਚਾਹਹਿੰ ਭਯੋ ਸਮੂਹਨ ਘਾਤਾ ॥ ੪੬ ॥ ਇਕ ਘਮੰਡਚੰਦ ਬੀਰ ਕਟੋਚੀ ਰਹੀ ਹੌਂਸ[3] ਰਣ ਕੇਰੀ। ਭੀਮਚੰਦ ਉਰ ਧੀਰਜ ਧਰਿ ਕਰਿ[4] ਉਨੇ ਸਰਬ ਤਿਸੁ ਬੇਰੀ ॥ ੪੭ ॥ ਡੇਰੇ ਮਹਿ ਜਹਿ ਕਹਿ ਗਨ ਘਾਇਲ ਪਰੇ ਪੀਰ ਕੋ ਪਾਵੈਂ। ਕੋਤਿਕ ਰੁਦਤਿ ਸੰਬੰਧੀ ਮਰਿਗੇ ਮਿਲਿ ਮਿਲਿ ਸ਼ੋਕ ਉਪਾਵੈਂ ॥ ੪੮ ॥ ਗਈ ਗਿਰਨਿ ਮਹਿੰ ਸੁਧ 'ਗਨ ਮਰਿਗੇ' ਪਰਸੋ ਪੀਟਨਾ ਭਾਰੀ। ਕੇਸ਼ ਉਖਾਰਤਿ ਰੁਦਤਿ ਜਹਾਂ ਕਹਿੰ ਊਚੀ ਧੁਨਿ ਤੇ ਨਾਰੀ॥੪੯॥ ਜਸੁਵਾਰੀ ਕੇ ਸੁਧਿ ਜਬਿ ਪਹੁੰਚੀ ਗਨ ਰਾਨੀ ਮਿਲਿ ਰੋਵੈਂ। ਹਾਹਾਕਾਰ ਜਹਾਂ ਕਹਿੰ ਉਚਰੈਂ ਦ੍ਰਿਗ ਜਲ ਤੇ ਪਟ ਧੋਵੈਂ ॥੫੦॥ ਕਹਿ ਲੌ ਕਹੌਂ ਸ਼ੋਕ ਵਧਿ ਗਿਰ ਗਨ ਰੋਦਤਿ ਬਾਇਸ ਧਾਰਾ। ਭੀਮਚੰਦ ਕੋ ਕਹੈਂ ਮੰਦਮਤਿ ਦੇਤਿ ਹਜ਼ਾਰਹੁੰ ਗਾਰਾ ॥ ੫੧ ॥ ਇਮ ਮਸਲਤ ਕਰਿ 'ਲਰੈਂ ਪ੍ਰਾਤਿ ਪੁਨ ਕਰਿ ਘਮੰਡਚੰਦ ਆਗੇ'। ਖਾਨ ਪਾਨ ਕੁਛ ਕਰਿਕੈ ਸੁਪਤੇ ਸ਼੍ਰਮ ਤੇ ਨਾਹਿਨ ਜਾਗੇ ॥ ੫੨ ॥ ਪਹੁੰਚੀ ਸੁਧਿ ਸਤਿਗੁਰੂ ਨਿਕਟ ਇਹੁ ਕਰੇ ਸਿੰਘ ਸਵਧਾਨਾ। 'ਵਹਿਰ ਲੋਹਗੜ ਤੇ ਕਰਿ ਮੁਰਚੇ ਹਤਹੁ ਸ਼ੱਤ੍ਰੁ ਬਿਧਿ ਨਾਨਾ' ॥ ੫੩॥ ਆਲਮ ਸਿੰਘ ਆਦਿ ਵਡ ਜੋਧਾ ਕਰੀ ਅਧਿਕ ਤਕੋਰਾਈ। ਦੂਰ ਦੂਰ ਕਰਿ ਮੁਰਚੇ ਬੈਦੀ ਜਹਿ ਬੈਠੇਂ ਸਮੁਦਾਈ[5] ॥੫੪॥ ਸਾਲਪੱਤ੍ਰ ਤੇ ਘਾਇਲ ਸੁਖ ਲਹਿੰ ਮਿਲੇ ਘਾਵ ਤਤਕਾਲਾ। ਸੱਤਿਨਾਮ ਕੋ ਸਿਮਰਨਿ ਕਰਿਤੇ ਜੋ ਨਿਤ ਰਖਹਿ ਸੁਖਾਲਾ ॥੫੫॥ ਇਮ ਦੁਇ ਦਿਸ਼ਿ ਤੇ ਖਾਨ ਪਾਨ ਕਰਿ ਜਾਮਨਿ ਜਬਹਿ ਬਿਤਾਈ। ਕੁਛਕ ਗਰਬ ਸਿੰਘਨ ਕੇ ਉਪਜਸੋ ਹਤੇ ਸ਼ੱਤ੍ਰੁ ਸਮੁਦਾਈ ॥ ੫੬ ॥ ਸੋ ਨ ਸਹਸੋ ਗੁਰ ਅਵਗੁਨ ਮਨ ਕੋ,ਜਾਗੇ ਦੁਹਿੰ ਦਿਸ਼ਿ ਜੋਧਾ।ਸਿੰਘ ਨਗਾਰੇ ਬਜੇ ਘਨੇ ਤਬਿ ਲਰਨ ਹੇਤੁ ਵਧਿ ਕ੍ਰੋਧਾ ॥ ੫੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ

[1]ਭਿਆਨਕ ਰਣ ਕਰਨ ਵਾਲੇ। [2]ਭਾਵ ਪਹਾੜੀਆਂ ਦੇ ਸਾਹਮਣੇ ਹੋਕੇ ਗੁਰੂ ਜੀ ਨੇ ਅਜੇ ਤਕ (ਆਪ) ਤ੍ਰਿੱਖੇ ਤੀਰ ਨਹੀਂ ਚਲਾਏ। [3]ਹਵਸ,ਅਰਮਾਨ।[4]ਧੀਰਜ ਧਾਰਕੇ। [5]ਬਹੁਤੇ ਬੈਠ ਸਕਣ।

'ਭੀਮਚੰਦ ਸ਼ੋਕ' ਪ੍ਰਸੰਗ ਬਰਨਨੰ ਨਾਮ ਅਸ਼ਟ ਬਿੰਸਤੀ ਅੰਸੂ ॥ ੨੮ ॥

੨੯. [ਦੂਜੇ ਦਿਨ ਦਾ ਜੰਗ]।

ਦੋਹਰਾ ॥ ਸੈਘਰ ਕੋ ਉਤਸਾਹ ਉਰ ਜੋਧਾ ਬਨੇ ਸੁਚੇਤ।ਸੋਚ ਸ਼ਨਾਨੇ ਸਕਲ ਤਨ ਤਮਾਰੀ ਬਨ ਰਨ ਹੇਤੁ ॥ ੧॥ ਭੁਜੰਗ ਪ੍ਰਯਾਤ ਛੰਦ ॥ ਗੁਰੂ ਸਿੰਘ ਭੇਜੇ ਉਦੇ ਸਿੰਘ ਆਦਾ। ਬਜੇ ਦੁੰਦਭੀ ਧੌਂਸ ਤੇ ਦੀਹ ਨਾਦਾ। ਕਰੀ ਕੋਟ ਕੋ ਅੱਗ ਮੈਂ ਓਟ ਗਾਢੀ। ਪਦਾਂਤੀ ਸਬੈ ਸਿੰਘ ਹ੍ਵੈ ਚੌਂਪ ਬਾਢੀ ॥ ੨ ॥ ਉਤੈ ਜ਼ੀਨ ਪਾਏ ਪਹਾਰੀਨ ਸੈਨਾ। ਭਏ ਤਮਾਰ ਸਾਰੇ ਚਲੇ ਜੁੱਧ ਐਨਾ। ਕਟੇਚੀ ਬਡੋ ਉਤਸਾਹੀ ਧਰੰਤਾ। ਕਰਾਚੋਲ ਪਾਯੋ ਗਰੇ ਓਜਵੰਤਾ ॥ ੩ ॥ ਕਸੀ ਢਾਲ ਕੰਧੇ ਬਡੀ ਮੋਲ ਕੇਰੀ। ਭਰੇ ਤੀਰ ਭਾਥਾ ਪਿਖੇ ਤਾਂਹਿ ਬੇਰੀ[1]। ਲਿਯੋ ਚਾਂਪ ਭਾਰੀ ਬਡੋ ਡੀਲ ਜਾਂਹੀ।ਬਲੀ ਦੀਹ ਵਾਰੋ ਚਲਨੋ ਜੰਗ ਮਾਂਹੀ ॥ ੪ ॥ ਮਿਲਨੋ ਭੀਮ ਚੰਦੰ ਦਈ ਧੀਰ ਬੋਲਾ। 'ਪਿਖੋ ਜੁੱਧ ਮੇਰੋ ਕਰੋ ਨਾਂਹਿ ਹੌਲਾ'। ਰਹੋ ਪੀਠ ਪੈ ਡੀਠ ਹ੍ਵੈ ਸੈਨ ਪੂਰੋ[2]। ਪਲਾਵੈ ਨਹੀਂ ਜਸੋਂ ਤਥਾ ਘੋਰ ਫੇਰੋ' ॥੫॥ ਇਮੰ ਭਾਖਿਕੈ ਚਾਂਪ ਆਪੰ[3] ਟੰਕਾਰਾ। ਸਰੰ ਸੰਧਿਕੈ ਚੌਂਪ ਸੰਗੈ ਪ੍ਰਹਾਰਾ। ਲਏ ਟੋਲ ਜੋਧਾਨ ਕੋ ਬੋਲਿ ਐਸੇ। 'ਕਰੋਂ ਆਜ ਕਾਜੰ ਜਸੰ ਪਾਇ ਜੈਸੇ ॥੬॥ ਪਰਾਜੈ ਭਈ, ਮੈਲ ਲਾਗੀ ਮਹਾਨੀ। ਪਖਾਰੋਂ ਭਲੇ ਬੀਰ ਕੈ ਓਜ ਪਾਨੀ[4]। ਹਟੋਂ ਨ ਪਿਛਾਰੀ, ਚਲੋਂ ਸਾਮੁਹਾਈ। ਰਹੈ ਜੌਨ ਆਗੇ ਮਹਾਂ ਦੂੰਬ ਪਾਈ ॥ ੭ ॥ ਮਰੈ ਜੰਗ ਮੈਂ ਦੇਵ ਲੋਕੈਂ ਪਧਾਰੈ। ਰਹੈ, ਕੀਰਤੀ ਲੈ ਭਲੇ ਸ਼ੱਤ੍ਰੁ ਮਾਰੈ[5]'। ਕਰੇ ਤਮਾਰ ਤੋੜੇ ਸਮੂਹੰ ਧੁਖਾਏ। ਬਰੂਦੰ ਸੁ ਗੋਰੀ ਪਲੀਤੇ ਮਿਲੋਏ ॥ ੮॥ ਗਜੰ ਸੰਗ ਠੋਕੀ ਧਰੀ ਕੰਧ ਚਾਲੇ। ਗੁਰੂ ਕੀ ਗੜ੍ਹੀ ਕੋ ਗਏ ਆਲਬਾਲੇ[6]।ਪਦਾਂਤੀ ਸਉਰੈ ਮਿਲੇ ਸੰਗ ਜੋਧਾ। ਪਰਾਜੈ ਭਈ ਤੇ ਰਿਦੈ ਧਾਰਿ ਕ੍ਰੋਧਾ ॥ ੯ ॥ ਇਤੈ ਸਿੰਘ ਸਾਰੇ ਬਰੇ ਮੋਰਚਾ ਮੈਂ। ਤੁਫੰਗੈਂ ਕਸੀ ਡਾਰਿ ਗੋਰੀ ਸੁ ਤਾਂ ਮੈਂ। ਧੁਖੇ ਪੁੰਜ ਤੋੜੇ ਕਲੀ ਆਡ ਹੋਈ[7]। ਜੜੇ ਹੈਂ ਕਲਾ ਪੈ ਲਿਯੋ ਮੋੜ ਸੋਈ ॥ ੧੦ ॥ ਪਲੀਤੇ ਜਮਾਏ ਸਿਰੈਪੋਸ਼

---

[1]ਤਦੋਂ ਵੇਖਕੇ ਤੀਰਾਂ ਨਾਲ ਭੱਥਾ ਭਰਿਆ। [2]ਤੁਸੀਂ ਹੌਲ ਨਾ ਕਰੋ। [3](ਮੇਰੀ) ਪਿੱਠ ਤੇ ਰਹੋ ਸੈਨਾਂ ਨੂੰ ਨਿਗਾਹ ਵਿਚ ਰੱਖਕੇ ਪੂਰਦੇ ਰਹੋ। [4]ਆਪਣਾ। [5]ਸੂਰਮਿਆਂ ਦੇ ਬਲ ਰੂਪੀ ਪਾਣੀ ਨਾਲ ਧੋਵਾਂਗਾ। (ਅ) ਬਲ ਰੂਪੀ ਪਾਣੀ ਬਹਾਦਰੀ ਨਾਲ ਲਾਕੇ ਧੋਵਾਂਗਾ। [6]ਜੇ ਬਚ ਰਹੇ ਤਾਂ ਭਲੀ ਤਰ੍ਹਾਂ ਸ਼ੱਤ੍ਰੁ ਮਾਰਨ ਦੀ ਕੀਰਤੀ ਲਏਗਾ। [7]ਘੇਰਾ ਪਾਏ ਹੋਏ। [8]ਤੋੜੇ ਧੁਖਦਿਆਂ ਦੇ ਅੱਗੇ ਚੰਗਾ ਗੁਲ ਆ ਗਿਆ। [ਕਲੀ=ਤੋੜਾ ਧੁਖਕੇ ਜੋ ਨਾਲ ਗੁਲ ਬੱਝ ਜਾਂਦਾ ਹੈ]।

ਖੋਲੇ।ਰਵਾਂਦਸਤ ਕੀਨੀ ਤਜੇ ਅੱਗ ਓਲੇ[1]।ਕਰੀ ਸ਼ਿਸਤ ਆਗੇ ਜਹਾਂ ਸ਼ੱਤ੍ਰੂ ਆਵੈਂ। ਡੰਕੇ ਤਾਤਕਾਲੰ ਤੜਾਕੇ ਉਠਾਵੈਂ ॥੧੧॥ ਤੁਫੰਗੈਂ ਚਲੀ ਆਵਤੇ ਸਾਮੁਹਾਈ।ਕਰੇ ਬੇਗ ਗੋਰੀ ਮਹਾਂ ਸ਼ੂੰਕ ਪਾਈ। ਅਜਾਨੰ ਸੁਜਾਨੰ ਤਜੈ ਜੌਨ ਕੌਨਾ[2]। ਲਗੀ ਏਕ ਚਾਹੈ ਹਤੈ ਪ੍ਰਾਨ ਤੌਨਾ[3]॥੧੨॥ਹਲਾਹਾਲ ਬੋਲੇ ਕਰਸੋ ਹੋਲ ਧਾਈ। ਮਨੋ ਸੈਲ ਹੂੰ ਪੈ ਘਟਾ ਢੂਕਿ ਆਈ। ਪਲੀਤੇ ਛਟਾ ਜ੍ਵਾਲ-ਮਾਲਾ ਉਠਾਲੇ[4]। ਚਲੇ ਪੁੰਜ ਗੋਰੀ ਕਿ ਓਰੇ[5] ਕਰਾਲੇ ॥ ੧੩ ॥ ਉਠੀ ਧੂਮ ਧਾਰਾ ਚਮੂੰ ਓਰ ਹੋਈ। ਭਯੋ ਅੰਧ ਧੁੰਧੈ ਡਰੇ ਭਾਜ ਕੋਈ। ਤੜਾਕੇ ਮਨਹੁੰ ਗਾਜ ਹੈ ਬਾਰ ਬਾਰੀ[6]।ਗਿਰੈਂ ਬ੍ਰਿੱਛ[7]ਜੋਧਾ ਮਚੀ ਮਾਰ ਭਾਰੀ॥੧੪॥ਉਭੈ ਓਰ ਤੇ ਜ੍ਵਾਲ ਬੌਨਾ[8] ਪ੍ਰਹਾਰੈਂ। ਸ਼ਿਤਾਬੀ ਕਸੈਂ, ਹਾਥ ਪੈ ਟੇਕਿ ਮਾਰੈਂ।ਲਗੈ ਅੰਗ ਮੈਂ ਤੋੜ ਫੋੜੈ ਬਿਹੰਡੈ।ਗਿੜੈ ਦਾੜ੍ਹ[9]ਭੂ ਮੈਂ ਫੁਟੇ ਤੁੰਡ ਮੁੰਡੈ ॥੧੫॥ ਹੁਤੇ ਮੋਰਚੇ ਅੱਗ ਬੈਧੇ ਜਿਝਾਂਈ[10]।ਘਨੋ ਲੋਹ ਬਾਜਸੋ ਤਹਾਂ ਧੂੰਮ ਪਾਈ।ਭਯੋ ਢੋਇ ਭਾਰੋ, ਜੁਟੇ ਬੀਰ ਬੈਕੇ। ਲਗੇ ਢੋਲ ਧੌਸਾਨਿ ਪੈ ਬ੍ਰਿੰਦ ਡੈਕੇ ॥੧੬॥ਲਲਿਤਪਦ ਛੰਦ॥ ਲਲਕਾਰੇ ਭਟ ਪੁੰਜ ਕਟੋਚੀ[11] 'ਕਿਤ ਕਾਤੁਰ ਹੁਇ ਤ੍ਰਾਸੇ। ਕਹਾਂ ਸਿੰਘ ਥੋੜੇ ਅਬਿ ਰਹਿ ਗੇ ਪਹਿਲੇ ਜੰਗ ਬਿਨਾਸੇ ॥੧੭॥ ਹੋਲ ਘਾਲਿ ਅਬਿ ਲੇਹੁ ਮੋਰਚਾ ਦਿਹੁ ਨਿਕਾਲ ਬਲ ਪਾਯੋ। ਦੁਗਨ ਦਰਬ ਕੋ ਮਨਸਬ ਕਰਿਹੈਂ ਬਨਹੁ ਸੂਰ ਜਸੁ ਛਾਯੋ' ॥ ੧੮ ॥ ਕਹਸੋ ਘਮੰਡਚੰਦ ਭਟ ਗਨ ਸੋਂ ਅੱਗ ਆਪ ਹੀ ਚਾਲਾ। ਖਪਰਾ ਤੀਖਨ ਭੀਖਨ ਲੀਨਸਿ ਚਾਂਪ ਕਠੋਰ ਬਿਸਾਲਾ ॥ ੧੯ ॥ ਐਂਚਿ ਐਂਚਿ ਸਿੰਘਨ ਕੇ ਸਨਮੁਖ ਛੋਰਹਿ ਬਾਨ ਮਹਾਂਨੇ। ਸੁਭਟ ਬਲੀ ਕੇ ਕਰ ਤੇ ਚਲਿ ਚਲਿ ਬੀਧਤਿ ਪਾਰ ਪਰਾਨੇ॥੨੦॥ਲਗੇ ਕਿਤਿਕ ਸਿੰਘਨ ਕੇ ਜਬਿਹੂੰ ਆਲਮ ਸਿੰਘ ਬਿਲੋਕੇ,–ਹੋਲਾਘਾਲ[12]ਧਕੇਲਤਿ ਬਲ ਤੇ ਰਹੇ ਨ ਕਸੋਂਹੂੰ ਰੋਕੇ॥੨੧॥ ਜ਼ੋਰ ਮੋਰਚੇ ਪਰ ਬਹੁ ਦੈ ਕੈ ਸਿੰਘ ਨਿਕਾਸਨਿ ਕੀਨੇ। ਕੋ ਮਰਿ ਗਏ, ਭਏ ਕੋ ਘਾਇਲ, ਕਿਨਹੁੰ ਓਟ ਗਢ ਲੀਨੇ

[1]ਭਾਵ, ਜੋ ਅੱਗੇ ਉਹਲੇ ਸਨ ਉਹ ਛੱਡਕੇ ਬੰਦੂਕ ਚਲਾਉਣ ਲਈ ਰੱਖੇ ਥਾਵਾਂ ਅਗੇ ਆ ਗਏ। [2]ਜੇਹੜਾ ਕੇਹੜਾ ਬੀ। [3]ਇਕ ਗੋਲੀ ਲੱਗਣੀ ਚਾਹੀਏ (ਬੱਸ ਫੇਰ) ਪ੍ਰਾਨ ਨਾਸ਼ ਕਰ ਦਿੰਦੀ ਹੈ ਉਸਦੇ(ਜਿਸਨੂੰ ਲੱਗੇ)। [4]ਪਲੀਤਿਆਂ ਰੂਪੀ ਅਗਨੀ ਦੀ ਮਾਲਾ ਬਿਜਲੀ ਵਤ (ਦੂਰੋਂ) ਉਠਦੀ (ਦਿੱਸਦੀ ਹੈ)। [5]ਮਾਨੋਂ ਗਜ਼ੇ। [6]ਵਾਰ ਵਾਰ ਤੜਾਕੇ (ਜੋ ਹੁੰਦੇ ਹਨ ਉਹ) ਮਾਨੋਂ ਬਿਜਲੀ ਪੈਂਦੀ ਹੈ। [7]ਸੂਰਮਿਆਂ ਰੂਪੀ ਬ੍ਰਿੱਛ। [8]ਬੰਦੂਕਾਂ ਨੂੰ। [9]ਧੜੇਂ ਕਰਕੇ ਡਿੱਗ ਪੈਂਦਾ ਹੈ। [10]ਜੁੱਝੇ। [11]ਕਟੋਚੀ (ਰਾਜਾ) ਨੇ ਸਾਰੇ (ਅਪਣੇ) ਸੂਰਮਿਆਂ ਨੂੰ ਲਲਕਾਰਿਆ। [12]ਆਲਮ ਸਿੰਘ ਨੇ ਡਿੱਠਾਂ (ਕਿ ਪਹਾੜੀਆਂ ਨੇ ਹੱਲਾ) ਕਰਕੇ।

॥੨੨॥ਸਹਿ ਨ ਸਕਨੋ ਆਲਮ ਸਿੰਘ ਜੋਧਾ ਕਸਿ ਬੰਦੂਕ ਸੰਭਾਰੀ। ਚੰਚਲ ਤੁਰਾ[1] ਨਚਾਵਤਿ ਗਵਨਨੋਂ ਤਕਹਿ ਦਾਵ ਮਤਿ ਭਾਰੀ ॥ ੨੩ ॥ ਇਤ ਉਤ ਹਯ ਕੋ ਫੇਰਿ ਨੇਰ ਕਿਯ ਪਿਖਿ ਕਟੋਚ[2] ਲਲਕਾਰਾ।'ਮੂਢ ਖਰੋ ਰਹੁ ਲੇਹੁ ਅਬੈ ਫਲ, ਤੈਂ ਸਿੰਘਨ ਕੋ ਮਾਰਾ' ॥ ੨੪ ॥ ਕਰਤਿ ਕੁਵਾਇਦ[3] ਫੇਰਨੋ ਘੋੜਾ ਤਕਿ ਸ਼ੱਤ੍ਰੁ ਤਨ ਮਾਰੀ।ਧੂਖਤਿ ਪਲੀਤਾ ਉਠਨੋ ਤੜਾਕਾ ਗੋਰੀ ਸ਼ੁੰਕਿ ਸਿਧਾਰੀ ॥ ੨੫ ॥ ਲਖਿ ਘਮੰਡਚੰਦ ਤੁਪਕ ਤਕੀ ਮੁਹਿ ਚੰਚਲ ਕੀਨ ਤੁਰੰਗਾ। ਬਚਨੋ ਆਪ ਜਮ ਮੁਖ ਤੇ ਮਾਨੋ ਗੁਲਕਾ ਲਗੀ ਨ ਅੰਗਾ ॥੨੬॥ਹਯ ਕੀ ਗ੍ਰੀਵ ਲਗੀ ਦੜ ਗਿਰ ਗਾ ਉਤਰਿ ਕਟੋਚਿ ਸੰਭਾਰਾ।ਭੁਯੋ ਪਦਾਂਤੀ ਤਊ ਚਾਂਪ ਗਹਿ ਧਰਿ ਧਨੁ ਮਹਿੰ ਸਰ ਮਾਰਾ ॥ ੨੭ ॥ ਭੀਮਚੰਦ ਅਵਿਲੋਕਨੋ ਹਯ ਮ੍ਰਿਤੁ ਭਯੋ ਆਪ ਕੁਛ ਆਗੇ।ਸਭਿ ਬੀਰਨਿ ਕੋ ਪ੍ਰੇਰਨਿ ਕੀਨਾ 'ਪਹੁੰਚਨੋ ਦੇਰ ਨ ਲਾਗੇ ॥ ੨੮ ॥ ਅਰਨੋ ਨਰਿੰਦ ਘਮੰਡਚੰਦ ਰਣ ਹੂਜਹਿ ਸਕਲ ਸਹਾਈ'। ਕਿਸਹੂੰ ਦਿਲਾਸਾ ਕਿਸਹੂੰ ਰਿਸ ਕਰਿ ਆਗੇ ਧਰਿ ਸਮੁਦਾਈ[4] ॥ ੨੯ ॥ ਇਤ ਤੇ ਉਮਡਿ ਖਾਲਸਾ ਸਨਮੁਖ ਤਜੇ ਤੀਰ ਅਰੁ ਗੋਰੀ। ਹੋਲੇ ਪਰ ਹੋਲਾ ਬਡ ਘਾਲਨੋ ਰੁਪੇ ਕੋਪ ਦੁਇ ਓਰੀ ॥ ੩੦ ॥ ਪਰਨੋ ਜੋਰ ਪੁਨ ਸਿੰਘਨ ਕੇਰਾ ਲਾਗੇ ਫਿਰਨ ਪਹਾਰੀ। ਤਬਿ ਲਲਕਾਰ ਕਟੋਚੀ ਬੈਠਨੋ ਲੇ ਕੁਛ ਓਟ ਅਗਾਰੀ ॥੩੧॥ ਤਰਕਸ਼ ਤੇ ਸਰ ਕਾਢਿ ਬ-ਖੋਰੇ[5], 'ਉਠੌਂ ਨ ਹਟ ਹੌਂ ਪਾਛੇ'।ਤਬਿ ਗੁਲੇਰੀਆ ਆਦਿ ਸੈਲਪਤਿ ਅਰਨੋ ਦੇਖਿ ਕਰਿ ਆਛੇ॥੩੨॥ਲੈ ਲੈ ਸੁਭਟ ਪਰੇ ਸਿੰਘਨ ਪਰ ਮਾਰ ਮਚੀ ਇਕ-ਸਾਰਾ। ਗਿਰਹਿੰ ਮਰਹਿੰ ਦੜ[6] ਪਰਹਿੰ ਧਰਾ ਪਰ,ਘਾਇਲ ਕਰਤਿ ਪੁਕਾਰਾ ॥੩੩॥ਦੀਰਘ ਬਲ ਘਾਲਨੋ ਸਿੰਘਨ ਪਰ ਠਹਿਰ ਨ ਸਕਹਿੰ ਜੁਝਾਰੇ। ਤਜਨੋ ਮੋਰਚਾ ਬਰੇ ਲੋਹਗੜ, ਕੋ ਥਿਰ ਦ੍ਵਾਰ ਅਗਾਰੇ ॥ ੩੪ ॥ ਬਹੁਰ ਨਿਕਟ ਕਰਿ ਹੋਲਾ ਘਾਲਣ[7], ਰੁਪਨੋ ਘਮੰਡੈ ਚੰਦੈ। ਬਾਨ ਸਜ਼ਾਸੜ ਛੋਰਤਿ ਸਨਮੁਖ ਢੁਕੇ ਆਨਿ ਭਟ ਬ੍ਰਿੰਦੈ॥ ੩੫ ॥ ਸਰਬ ਗਿਰੀਸ਼ੁਰ ਭੀਮ-ਚੰਦ ਜੁਤਿ ਓਰੜਿ ਗੜ੍ਹ ਪਰ ਆਏ। ਸੈਲੇ, ਤੋਮਰ,ਤੀਰਨ, ਤੁਪਕਾਂ ਮਾਰਿ ਮਾਰਿ ਬਰਖਾਏ॥੩੬ ॥ ਕਰੇ ਸਿੰਘ ਘਾਇਲ ਬਹੁ ਤਬਿ ਹੀ ਥਿਰੇ ਲੋਹਗੜ

---

[1]ਘੋੜਾ। [2]ਕਟੋਚੀਏ ਨੂੰ। [3](ਸਿੱਖੀ ਹੋਈ) ਕਵਾਇਦ (ਦੇ ਦਾਉ ਫੇਰ) ਕਰਕੇ। [4]ਸਾਰੇ ਅੱਗੇ ਕੀਤੇ। [5]ਭੱਥੇ ਦੇ ਬਾਨ ਕੱਢਕੇ (ਜ਼ਮੀਨ ਤੇ) ਖਿੰਡਾ ਦਿੱਤੇ। [6]ਧੜੇਂ ਕਰਕੇ। [7]ਨੇੜੇ ਹੋਕੇ ਹੱਲਾ ਕਰਨ ਲਈ।

ਮਾਂਹੀ। ਨਿਕਸਨ ਦੇਤਿ ਨ ਵਹਿਰ ਕਟੋਚੀ ਸੁਭਟ ਹਜ਼ਾਰਹੁੰ ਪਾਹੀ॥੩੭॥ ਜਹਿਂ ਜਹਿਂ ਮਰੇ ਪਰੇ ਨਹਿਂ ਦੀਖਹਿਂ ਕੂਕਰ ਜੰਬੁਕ ਖਾਏ। ਹੜ ਹੜ ਹਸੈਂ ਮਸਾਨ ਜੁੱਧ ਥਲ[1] ਧੁਖਿ ਧੁਖਿ ਉਠਿ ਸਮੁਦਾਏ॥ ੩੮॥ ਕਹੈਂ ਕਹਾਂ ਲਗਿ ਬਡ ਘਮਸਾਨਾ ਭਯੋ ਜੁੱਧ ਤਬਿ ਘੋਰਾ। ਘਾਲਿ ਘਮੰਡ[2] ਘਮੰਡਚੰਦ ਬਹੁ, ਲੱਜਤਿ ਮੁਖਿ ਨਹਿਂ ਮੋਰਾ[3]॥ ੩੯॥ ਭੂਤ ਪ੍ਰੇਤ ਨਾਚਤਿ ਅਰੁ ਗਾਵਤਿ ਮਨ ਭਾਵਤਿ ਰਨ ਹੇਰਾ। ਕਾਕ ਕੰਕ ਕੀ ਕੂੰਕੈਂ ਕੂਕੀ ਸੁਨੀਅਤਿ ਭੀਮ ਬਡੇਰਾ[4]॥ ੪੦॥ ਗਿੱਧ ਬਿੱਧ ਮੰਡਰਾਵਤਿ ਪੁੰਜੈ ਸ਼ੋਣਤ ਬਹਿ ਬਹੁ ਚਾਲਾ। ਫਟੈ ਨਿਸ਼ਾਨਨ ਕੇ ਪਟ ਫਰਰੇ ਰਹਿ ਗਏ ਬਾਂਸ ਬਿਸਾਲਾ॥ ੪੧॥ ਤ੍ਰਿਪਤ ਭਏਜੋਧਾ ਤਬਿ ਲਰਿ ਲਰਿਕਰਿਕਰਿ ਓਜਥਡੇਰਾ।ਮਰੇਹਜ਼ਾਰਹੁੰ ਘਾਇਲ ਹ੍ਵੈ ਕੈ, ਥਕਨੋ ਬੋਲ ਬਹੁ ਟੇਰਾ[5]॥ ੪੨॥ ਪਰੇ ਸ਼ਸਤ੍ਰ ਗਨ ਬਿਖਰੇ ਜਹਿਂ ਕਹਿਂ ਤੋਮਰ ਤੀਰ ਤੁਫੈਗਾ। ਖੜਗ, ਸਿਪਰ, ਜਮਧਰ ਬਹੁ ਖੰਜਰ ਕਿਤਿਕ ਮ੍ਰਿਤਕ ਤਨ ਸੈਗਾ॥੪੩॥ ਮਰੇ ਤੁਰੰਗ ਪਰੇ ਜੁਤਿ ਜ਼ੀਨਨਿ ਤਰ ਉਪਰ[6]ਗਨ ਲੋਥਾਂ। ਕਿਤਿਕ ਸਊਰ ਮਰੇ ਅਸੁ ਛੁਛੇ ਦੌਰਤਿ ਪਗ ਤੇ ਪੋਥਾ[7]॥ ੪੪॥ ਸਗਰੇ ਬਾਸੁਰ ਮਚੀ ਲਰਾਈ ਭਾ ਤਬਿ ਸੈਧਨਾ ਕਾਲਾ। ਉਠਨ ਲਗਨੋ ਜਬਿ ਨ੍ਰਿਪਤ ਕਟੋਚੀ ਛੁਟੀ ਤੁਫੈਗਕਰਾਲਾ॥੪੫॥ਬਚਯੋ ਮਰਣ ਤੇ ਘਾਇਲ ਹ੍ਵੈ ਕਰਿ ਪੁਨ ਤਤਕਾਲ ਪਲਾਯੋ। ਸਨੈ ਸਨੈ ਤਬਿ ਹਟੈ ਪਹਾਰੀ ਥਕਤਿ ਲੋਹ ਬਰਖਾਯੋ॥ ੪੬॥ ਭੀਮਚੰਦ ਮੁਰਝਾਵਤਿ ਮੂਰਖ ਹਟਿ ਪਹੁੰਚਨੋ ਨਿਜ ਡੇਰੇ। ਸੈਗ ਘਮੰਡਚੰਦ ਲੈ ਘਾਇਲ ਚਿੰਤਾ ਧਰਤਿ ਘਨੇਰੇ॥ ੪੭॥ ਸਗਲ ਚਮੂੰ ਜੀਵਤਿ ਜੋ ਬਚ ਰਹਿ ਥਕਤ ਹੋਇ ਕਰਿ ਆਏ। ਘਾਯਲ ਕੇਤਿਕ ਨੀਠ ਨੀਠ ਕਰਿ ਪਹੁੰਚੇ ਦੁਖ ਬਿਕੁਲਾਏ॥ ੪੮॥ ਸ਼ੋਣਤ ਸੈਗ ਰੈਗ ਮਹਿਂ ਰੈਗੇ ਤਨ ਪਰ ਜਮਨੋ ਬਿਸਾਲਾ। ਪਰੇ ਕਰਾਹੈਂ ਮਾਰ ਮਚੀ ਬਹੁ ਕਰਿ ਪਗ ਟੂਟੇ ਕਰਾਲਾ॥੪੯॥ ਇਤ ਸਭਿ ਸਿੰਘਨ ਕਰੇ ਸੰਭਾਲਨਿ ਘਾਇਲ ਮੰਚਨ ਪਾਏ। ਮਰੇ ਜਿਤਿਕ ਸੁਰ ਲੋਕ ਪਧਾਰੇ ਦਾਹ ਕਰੇ ਇਕ ਥਾਏਂ॥ ੫੦॥ ਪੌਰ ਲੋਹਗੜ ਬਜਹਿ ਨਗਾਰਾ ਸਤਿਗੁਰ ਫਤੇ

---

[1]ਜੁਧ ਭੂਮੀ ਵਿਚ। [2]ਭਾਵ ਜੁੱਧ ਕੀਤਾ। [3]ਸ਼ਰਮਿੰਦਗੀ ਤੋਂ (ਭਰਦੇ ਨੇ) ਮੂੰਹ ਨਾ ਮੋੜਿਆ। [4]ਬਹੁਤ ਭਯਾਨਕ ਕੂਕਾਂ ਕਾਂਵਾਂ ਤੇ ਕੰਕਾਂ ਦੀਆਂ ਕੂਕੀਂਦੀਆਂ ਸੁਣੀਦੀਆਂ ਹਨ। [5]ਬਹੁਤਾ ਬੋਲਦਿਆਂ ਵੀ ਥਕ ਗਏ। [6]ਹੇਠ ਉਤੇ। [7]ਲਿਟੀਆਂ ਪਈਆਂ (ਲੋਥਾਂ ਦੇ ਉੱਤੋਂ ਦੀ) [ਪੰ:, ਪੋਥਾ=ਪੁਸਤਕ, ਢੇਰ, ਸਮੂਹ, ਸਥਾਰ ਯਾ ਲਿਟੀ ਪਈ ਸ਼ੈ]।

ਬੁਲਾਵੈਂ। ਜਿਨ ਕੇ ਮੋਹ ਨ ਸ਼ੋਕ ਕਹਾਂ ਹੁਇ,ਸਿੱਖੀ ਸਦਾ ਕਮਾਵੈਂ ॥੫੧॥ ਸ਼੍ਰੀ ਕਲਗ਼ੀਧਰ ਕੇ ਢਿਗ ਗਮਨੇ ਕੇਤਿਨ ਦਰਸ਼ਨ ਕੀਨਾ। ਅਪਰ ਲੋਹ-ਗੜ ਮਹਿਂ ਦਿਢ ਬਾਸਹਿਂ ਗੁਰ ਪਗ ਮਹਿਂ ਚਿਤ ਦੀਨਾ॥੫੨॥ ਜੁੱਧ ਬਾਰਤਾ ਸਰਬ ਸੁਨਾਈ 'ਆਜ ਕਟੋਚੀ ਰੋਹਾ[1]। ਪੁੰਜ ਹੋਲ ਘਾਲਸੋ ਦੁਹਿ ਦਿਸ਼ਿ ਤੇ ਬਜਸੋ ਲੋਹ ਸੋਂ ਲੋਹਾ ॥ ੫੩ ॥ ਰਹਸੋ ਪ੍ਰਬਲ[2] ਜਬਿ ਉਠਨਿ ਲਗਸੋ[3] ਤਹਿਂ ਗੁਲਕਾ ਲਗੀ ਕਿਬਾਈਂ। ਜੋਧਾ ਪੁੰਜ ਸੰਗ ਲੈ ਗਮਨਸੋਂ ਗਏ ਮੂਢ ਪਛੁਤਾਈ॥੫੪॥ਪ੍ਰਭੁ ਜੀ ਘਾਇਲ ਸਿੰਘ ਭਏ ਬਹੁ, ਸਾਲਪੱਤ੍ਰ ਪਠਵਾਵੈਂ। ਕ੍ਰਿਪਾ ਕਰਹੁ ਤਨ ਪੀਰਾ ਹਰੀਅਹਿ ਹੋਇ ਸਹਾਇ ਬਚਾਵੈਂ[7] ॥ ੫੫ ॥ ਜਥਾ ਜੋਗ ਸਭਿ ਕੋ ਦੇ ਧੀਰਜ ਸਤਿਗੁਰ ਨਿਕਟ ਬਿਠਾਏ। ਹਿਤ ਘਾਇਲ ਅਰੁ ਸਕਤਿ ਸਿੰਘਨ ਹਿਤ ਵਸਤੁ ਸਮੂਹ ਪਠਾਏ ॥ ੫੬ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁੱਤੇ 'ਜੰਗ' ਪ੍ਰਸੰਗ ਬਰਨਨੰ ਨਾਮ ਏਕ ਊਨ-ਤ੍ਰਿੰਸਤੀ ਅੰਸੂ ॥ ੨੯ ॥ ੩੦. [ਖਾਲਸੇ ਦੀ ਜਿੱਤ]।

ਦੋਹਰਾ ॥ ਨਿਸ ਮਹਿਂ ਮਿਲੇ ਗਿਰੀਸ਼ ਸਭਿ ਜਹਿਂ ਕਟੋਚ ਮਹਿਪਾਲ। ਭੀਮ-ਚੰਦ ਭੀ ਤਹਿਂ ਗਯੋ ਰਾਜੇ ਰਾਣੇ ਜਾਲ ॥੧॥ ਚੌਪਈ ॥ ਪੰਮਾ ਆਦਿ ਵਜ਼ੀਰ ਅਨੇਕ। ਮਿਲੇ ਸਿਆਣੇ ਸੁਮਤਿ ਵਿਵੇਕ। ਸਭਾ ਬਿਸਾਲ ਸਮੂਹ ਲਗਾਈ। ਝਾਰ ਮਸਾਲਾਂ ਬਹੁ ਜ੍ਵਲਤਾਈ ॥ ੨ ॥ ਭੀਮ ਚੰਦ ਮਤਿਮੰਦ ਗੁਮਾਨੀ। ਸਭਿਨਿ ਸੁਨਾਵਤਿ ਗਿਰਾ ਬਖਾਨੀ। 'ਅਨਿਕ ਪ੍ਰਕਾਰਨ ਤੇ ਲਰ ਰਹੇ। ਨਹੀਂ ਮਨੋਰਥ ਕਸੋਂ ਹੂੰ ਲਹੇ ॥ ੩ ॥ ਦਿਵਸ ਮਾਸ ਤੇ ਅਧਿਕ ਬਿਤਾਏ। ਲਰਤਿ ਰਹੇ ਗਨ ਸੁਭਟ ਖਪਾਏ।ਰਾਜ ਨੀਤਿ ਕੇ ਚਤੁਰ ਉਪਾਇ[8]।ਸਕਲ ਬਿਚਾਰਹੁ ਚਿਤ ਕੋ ਲਾਇ ॥ ੪ ॥ ਬਡੋ ਬਹਾਦਰ ਕੇਸਰਿ ਚੰਦ। ਭਾਊ-ਜਮਤੁੱਲਾ ਸੁ ਬਿਲੰਦ। ਦੋਨਹੁ ਜੋਧਾ ਮਰੇ ਜੁਝਾਰੇ। ਮੀਏਂ ਅਰੁ ਰਾਣੇ ਗਨ ਮਾਰੇ ॥ ੫ ॥ ਕਹਿ ਲੌ ਗਿਨੀਅਹਿ ਸਭਿ ਤੁਮ ਜਾਨੋਂ। ਸਰਸੋ ਨ ਕਾਰਜ ਮਰੇ ਮਹਾਨੋ। ਸ਼ਾਮ, ਦਾਮ, ਅਰੁ ਭੇਦ ਨ ਭਯੋ। ਦੰਡ ਉਪਾਇ ਚਤੁਰਥੋ ਕਿਯੋ ॥੬॥ ਇਹ ਤੈ ਤੇ ਪਾਛੇ ਬਨਿ ਆਵਤਿ। ਸੋ ਹਮ ਪ੍ਰਥਮ ਕੀਨਿ ਮਨ ਭਾਵਤਿ[9]। ਕੁਛ ਥੋਰੋ ਨਹਿਂ ਭਯੋ ਬਿਚਾਰੋ। ਪਸਰਸੋ ਸ਼ੋਕ ਦੋਸ਼ ਗਿਰ ਸਾਰੋ ॥ ੭ ॥ ਪ੍ਰਥਮ ਕਰਨਿ ਜੋ ਚਹੀਯਤਿ ਤੀਨ[6]। ਸੋ ਅਬਿ ਕਰਹੁ ਬਿਚਾਰ

[1]ਕ੍ਰੋਧਵਾਨ ਹੋਇਆ। [2]ਭਾਵ ਕਟੋਚੀ ਅਜ ਸਿੰਘਾਂ ਤੇ ਪ੍ਰਬਲ ਰਿਹਾ। [3]ਭਾਵ ਜਦੋਂ ਹਟਣ ਲਗਾ (ਜੁੱਧ ਵਿੱਚੋਂ)। [8]ਰਾਜਨੀਤੀ ਦੇ ਚਾਰੇ ਉਪਾਵ। [9]ਭਾਵ ਦੰਡ ਜੋ ਅਸਾਂ ਪਹਿਲਾਂ ਵਰਤਿਆ ਹੈ, ਸ਼ਾਮ, ਦਾਮ, ਭੇਦ, ਤਿੰਨਾਂ ਤੋਂ ਪਿੱਛੋਂ ਵਰਤਣਾ ਚਾਹੀਦਾ ਸੀ। [6]ਭਾਵ ਸ਼ਾਮ, ਦਾਮ ਤੇ ਭੇਦ।

ਪ੍ਰਬੀਨ। ਦੰਡ ਉਪਾਇ ਤਯਾਗ ਕਰਿ ਅਬੈ। ਸ਼ਾਮ ਆਦਿ ਕੋ ਕਰੀਅਹਿ ਸਬੈ॥੯॥ਇਤੋਂ ਜੁੱਧ ਕਰਿ ਕ੍ਰੁੱਧ ਵਿਰੁੱਧੋ[1]।ਚਹੁੰਦਿਸ਼ਿ ਤੇ ਆਨੰਦਪੁਰਿ ਰੁੱਧੋ[2]। ਗੁਰ ਗੋਬਿੰਦ ਸਿੰਘ ਕੋ ਨਹਿੰ ਚਿੰਤਾ।ਆਨਿ ਮਿਲਹਿੰਸਿਖ ਬਹੁਰਬਿਅੰਤਾ ॥੯॥ ਨਹਿਨ ਚਮੂ ਕੀ ਚਾਹਿ ਬਿਸਾਲਾ। ਬਿਨਾ ਹਕਾਰੇ ਆਵਤਿ ਜਾਲਾ। ਬਹੁਰ ਦਰਬ ਕੀ ਕਮੀ ਨ ਕਬਿਹੂੰ। ਚਹੁੰਦਿਸ਼ਿ ਤੇ ਆਨਹਿੰ ਸਿਖ ਸਭ ਹੂੰ ॥੧੦॥ਰਹੀ ਲਰਾਈ ਲਖਹੁ ਘਨੇਰੀ। ਨਹਿੰ ਕਾਯਲ[3] ਹੋਯਸਿ ਕਿਸ ਬੇਰੀ। ਨਿਤ ਉਤਸਾਹ ਅਧਿਕ ਬਿਰਧਾਵਾ। ਕਿਮ ਅਨੰਦਪੁਰਿ ਚਹੌਂ ਛੁਟਾਵਾ ॥ ੧੧ ॥ ਪਾਤਿਸ਼ਾਹ ਕੀ ਲਾਖਹੁ ਅਨੀ। ਜਿਤ ਕਿਤ ਤੇ ਮਿਲਿ ਆਵਹਿ ਘਨੀ। ਭੀਮ ਬਿਸਾਲਾ ਤੋਪ ਸੰਬੂਹਾ। ਘੇਰਿ ਚਹੁੰਦਿਸ਼ਿ ਘਾਲਹਿੰ ਹੂਹਾ[4] ॥ ੧੨ ॥ ਤਿਨ ਕੇ ਸੰਗ ਭਿ ਲਰਤਿ ਨ ਹਾਰੈ। ਅਨਿਕ ਸਿੰਘ ਰਣ ਕਰਿ ਮਰਿ ਮਾਰੈ। ਅੰਨ ਆਦਿ ਜੋ ਹੈ ਨ ਪ੍ਰਵੇਸ਼ਨ।ਦਿਢ ਘੇਰਾ ਘਾਲਹਿੰ ਅਵਿਸ਼ੇਸ਼ਨ[5] ॥੧੩॥ ਕਈ ਮਾਸ ਮਹਿੰ ਕਾਇਲ ਹੋਇ[6]। ਤੌ ਅਨੰਦਪੁਰਿ ਤਯਾਗੈ ਸੋਇ। ਬਿਨਾ ਸ਼ਾਹੁ ਕੀ ਸੈਨ ਘਨੇਰੀ। ਨਹਿੰ ਸਰਿ ਹੋਇ, ਭਲੇ ਮੈਂ ਹੇਰੀ ॥ ੧੪ ॥ ਅਬਿ ਤੌ ਹਟਨਿ ਜੰਗ ਤੇ ਜੋਗ। ਮਰੇ ਬ੍ਰਿੰਦ ਹੀ ਘਾਯਲ ਲੋਗ। ਸ਼ੁਮਤ ਸਪੂਰਨ ਸੈਨ ਬਿਸਾਲਾ। ਲਰਤਨੋ ਬੀਤ ਗਏ ਚਿਰ ਕਾਲਾ ॥ ੧੫॥ ਹੰਡੂਰੀ ਅਰੁ ਚੰਦੁ ਘਮੰਡ। ਘਾਇਲ ਪਰੇ ਬੀਰ ਬਰਬੰਡ[7]। ਕੌਨ ਅੱਗੂਲੀ[8] ਹੁਇ ਅਬਿ ਲਰੈ। ਤਊ ਲਖੋ, ਕਾਰਜ ਨਹਿੰ ਸਰੈ[9] ॥੧੬॥ ਗ੍ਵਾਲੇਰੀ ਅਰੁ ਮੰਡਸਪਤੀ।ਕਰਿ ਬਿਚਾਰ ਬੋਲੇ ਬਡ ਮਤੀ।[10]ਨਾਹਕ ਜੋਧਾ ਲਰਿ ਮਰਵਾਏ। ਖਰਚਨੋ ਦਰਬ ਨ੍ਰਿਪਨ ਸਮੁਦਾਏ॥ ੧੭ ॥ ਭਯੋ ਬਸਰਥ ਕੋ ਕਾਜ ਨ ਸਰਨੋ। ਤੈਸੇ ਚੰਦ ਕੇਸਰੀ ਮਰਨੋ।ਹਟਨੋ ਉਚਿਤ ਬਿਚਾਰੀ ਨੀਕੋ।ਇਸ ਮੈਂ ਭਲੋ ਅਹੈ ਸਭਿ ਹੀ ਕੋ ॥ ੧੮ ॥ ਬਿਨਾਂ ਲਰਨ ਤੇ ਅਪਰ ਉਪਾਇ। ਕਰੈਂ ਸਰਬ,ਲੇਂ ਪੁਰੀ ਛੁਟਾਇ'।ਪਾਪੀ ਪੰਮੇ ਤਬਹਿ ਉਚਾਰੀ। [10]ਕਰਹੁ ਨ ਚਿੰਤਾ ਰਿਦੈ ਮਝਾਰੀ ॥ ੧੯ ॥ ਏਕ ਜਤਨ ਮੈਂ ਕਰਿਹੌਂ ਐਸੇ। ਛੋਰਿੰ ਅਨੰਦਪੁਰਿ ਸੰਤਿਗੁਰ ਜੈਸੇ। ਅਬਿ ਸਭਿ ਗਮਨਹੁ ਨਿਜ ਨਿਜ ਦੇਸ਼। ਕਰਿ ਅਰਾਮ ਕੋ ਤਜਹੁ ਕਲੇਸ਼ ॥ ੨੦ ॥ ਹੋਤਿ ਪ੍ਰਾਤਿ ਕੇ ਕਰੀਅਹੁ ਕੂਚ। ਸਭਿਨਿ

---

[1]ਕ੍ਰੋਧ ਕਰਕੇ ਵਿਰੋਧ ਪਾ ਲਿਆ। [2]ਰੋਕਿਆ ਹੈ। [3]ਦੁਖੀ, ਤੰਗ, [ਅ:, ਕਾਇਲ=ਮੰਨਣ ਵਾਲਾ। ਪੰਜਾਬੀ, ਮੰਨਣ ਵਾਲਾ, ਹਾਰਿਆ, ਵਜਾਕੁਲ, ਤੰਗ]। [4]ਹੱਲਾ। [5]ਵਿਸ਼ੇਸ਼ ਕਰਕੇ। [6]ਤੰਗ ਹੋ ਜਾਵੇਗਾ। [7]ਬਲਵਾਨ। [8]ਅੱਗੇ ਹੋਕੇ। ਆਗੂ ਹੋਕੇ [ਸੰਸ:,ਅਗ੍ਰਣੀ=ਪਹਿਲਾ, ਮੁਖੀ]।

ਸੰਭਾਲਹੁ ਜਾਇ ਪਹੁਚਿ'। ਇਮ ਹੀ ਮਤਿ[1] ਘਮੰਡ ਚੰਦ ਮਾਨਾ। ਚਢਿ ਝੰਪਾਨ[2] ਸੁ ਤਬਹਿ ਪਧਾਨਾ॥੨੧॥ ਘਾਇਲ ਅਪਰ ਸਕਲ ਨਿਸ ਮਾਂਹੀ। ਆਦਿ ਪੈਂਡੂਰੀ ਟਿਕਹਿੰ ਸੁ ਨਾਂਹੀ।ਲੈ ਲੈ ਨਿਜ ਸਮਾਜ ਕੋ ਚਲੇ।ਧਰੀ ਮੌਨ ਮੁਖ ਤੇ, ਨਹਿੰ ਮਿਲੇ ॥ ੨੨ ॥ ਜਾਮਨਿ ਮਹਿੰ ਗਮਨੇ ਦੁਖ ਲਹੇ। ਬਿਖਮ ਪੈਂਥ ਗਿਰ ਗਨ ਕੇ ਅਹੇ। ਸਾਵਧਾਨ ਜੋ ਹੁਤੀ ਪਦਾਂਤੀ। ਅਰੁ ਅਸਵਾਰ ਜਿ ਹੁਏ ਨ ਹਾਤੀ[3]॥ ੨੩ ॥ ਸੋ ਸਭਿ ਭੀਮਚੰਦ ਨੇ ਰਾਖੇ। 'ਚਲੋਂ ਪ੍ਰਾਤਿ ਮੈਂ[4]' ਇਮ ਅਭਿਲਾਖੇ। ਖਾਨ ਪਾਨ ਕਰਿ ਕੇਤਿਕ ਸੋਏ। ਕੋ ਥਿਰ ਰਹੈ ਸੁਚੇਤੀ ਹੋਏ॥ ੨੪ ॥ ਤਿਮ ਹੀ ਸਿੰਘ ਲੋਹਗੜ ਮਾਂਹੀ। ਕੇਤਿਕ ਸੁਪਤੇ ਕੇਤਿਕ ਨਾਂਹੀ।ਜ੍ਵਾਲਾਬਮਣੀ ਰਹੇ ਚਲਾਵਤਿ। ਦੂਰ ਦੂਰ ਲੌ ਸ਼ੱਤ੍ਰੂ ਤਕਾਵਤਿ॥੨੫॥ ਜਬਿਹੂੰ ਦੋਇ ਘਰੀ ਨਿਸ ਰਹੀ। ਕੂਚ ਕਰਨ ਕੀ ਚਿੰਤਮਹਿੰ ਚਹੀ। ਜ਼ੀਨ ਤੁਰੰਗਮ ਪਰ ਤਬਿ ਡਾਲੇ। ਜੇ ਕੁੰਚਰ ਤਿਨ ਹੌਦਾ ਘਾਲੇ ॥੨੬॥ਤੁਸ਼ਨ ਹੀ ਸਭਿ ਕੀਨਸਿ ਤਯਾਰੀ।ਤੰਬੂ ਸਹਤਿ ਕਨਾਤ ਉਖਾਰੀ। ਲਾਦ ਦਿਯੇ,ਸੋ ਪ੍ਰਥਮ ਪਧਾਨੇ। ਆਪ ਤਯਾਰ ਹੁਇ ਥਿਰਜੋ ਸਥਾਨੇ॥੨੭॥ ਤ੍ਰਸਤਿ ਤੁਫੈਗੰ ਸਭਿ ਕਸਵਾਈ। ਖਰੋ ਰਹਜੋ ਅਰਲੋਦੈ ਤਾਂਈਂ। ਸਗਰੀ ਵਸਤੁ ਸੰਭਾਲਿ ਚਲਾਈ। ਆਪ ਚਢਨੋ ਧੌਂਸਾ ਵਜਵਾਈ ॥੨੮॥ਤਬਿ ਸੁਧਿ ਭਈ ਲੋਹਗੜ ਆਇ। 'ਚਲੇ ਪਹਾੜੀ ਲਾਜ ਗਵਾਇ'। ਤਤਛਿਨ ਜ਼ੀਨ ਹਯਨਿ ਪਰ ਡਾਲੇ। ਭਏ ਅਰੂਢਨਿ ਤੁਪਕ ਸੰਭਾਲੇ॥ ੨੯ ॥ ਉਦੇ ਸਿੰਘ ਤੇ ਆਦਿਕ ਜੋਧਾ। ਸਾਹਿਬ ਸਿੰਘ ਹਿੰਮਤ ਸਿੰਘ ਕ੍ਰੋਧਾ। ਮੁਹਕਮ ਸਿੰਘ ਧਵਾਯੋ ਘੋਰਾ। ਆਲਮ ਸਿੰਘ ਚਲਜੋ ਰਿਪੁ ਓਰਾ ॥ ੩੦ ॥ ਪ੍ਰਥਮ ਸੈਂਕਰੇ ਹੀ ਮਿਲਿ ਗਏ। ਜ੍ਵਾਲਾਬਮਣੀ ਦਾਗਤਿ ਭਏ। ਬਹੁਰ ਹਜ਼ਾਰਹੁੰ ਹ੍ਵੈ ਗੇ ਸਿੰਘ। ਜਨੁ ਗਜ ਦਲ ਪਰ ਦੌਰੇ ਸਿੰਘ[5] ॥ ੩੧ ॥ ਮਿਲਤਜੋਂ ਐਸੀ ਮਾਰਿ ਮਚਾਈ। ਚਲਨਿ ਦੁਹੇਲਾ ਭਯੋ ਤਿਥਾਂਈ। ਭੀਮਚੰਦ ਪਰ ਘਾਲੀ ਭੀਰ[6]। ਛੂਟੀ ਗੁਲਕਾਂ ਤੋਮਰ ਤੀਰ॥੩੨॥ਢਾਹ ਲੀਏ ਕੇਤਿਕ ਤਬਿ ਘੋਰੇ। ਤਜਹਿੰ ਤਿਸਹਿ ਜੋ ਦ੍ਵੈ ਕਰ ਜੋਰੇ। ਨਾਂਹਿ ਤ ਖੜਗ ਪ੍ਰਹਾਰਨਿ ਲਾਰੇ। ਮਚਜੋ ਜੁੱਧ ਭੇ ਆਰੁਨ ਬਾਰੇ[6] ॥੩੩॥ ਸ਼੍ਰੀ ਕਲਗ਼ੀਧਰ ਸੁਨਿ ਸੁਧਿ ਸਾਰੀ। 'ਹਤੈਂ ਸਿੰਘ ਭਜ ਚਲੇ ਪਹਾਰੀ'।ਤਬਿ ਸਤਿਗੁਰ ਨਿਜ ਪਤੋ ਪਠਾਏ। 'ਭਾਜੋ ਪੀਠ

[1]ਸਲਾਹ। [2]ਪਾਲਕੀ ਉਤੇ। [3]ਜੋ ਮਰੇ ਨਹੀਂ ਸੇ। [4]ਸ਼ੇਰ ਵਾਂਗ। [5]ਭੀੜਾ ਪਾ ਦਿਤੀ। [6]ਕਪੜੇ ਲਾਲ ਹੋ ਗਏ।

ਨ ਪਰੀਅਹਿ ਧਾਏ[੧]’ ॥ ੩੪ ॥ ਆਛੇ ਆਛੇ ਸਿੱਖ ਪਠਾਏ। ਜਾਇ ਤਿਨਹੁ ਸਗਰੇ ਸਮੁਝਾਏ। ‘ਕਸੋਂ ਨਾਹਕ ਘਾਲਹੁ ਘਮਸਾਨਾ। ਹਟਹੁ ਪ੍ਰਭੂ ਅਸ ਹੁਕਮ ਬਖਾਨਾ ॥੩੫॥ ਨਾਂਹਿ ਤ ਭੀਮਚੰਦ ਕੇ ਘਰ ਲੌ। ਲੂਟਨਿ ਮਾਰਨਿ ਬਨਹਿ ਸੁ ਦਰ ਲੌ[੨]। ਅਬਿ ਆਗੇ ਜਾਨੋਂ ਨਹਿੰ ਬਨੈ। ਭਾਗੋ ਕੋ ਨਾਹਿਨ ਰਿਪੁ ਹਨੈ[੩]’ ॥ ੩੬ ॥ ਵਾਹਿਗੁਰੂ ਜੀ ਕੀ ਕਹਿੰ ਫਤੇ। ਗਰਜੇ ਧੁਨਿ ਊਚੀ ਤੇ ਅਤੇ।ਕਿਤਿਕ ਤੁਰੰਗ ਲੂਟ ਕਰਿ ਲਯਾਏ। ਆਯੁਧ ਛੀਨੇ ਸ਼ੱਤ੍ਰੂ ਪਲਾਏ ॥੩੭॥ ਹਟਿ ਆਏ ਬਡ ਬਜਤਿ ਨਗਾਰੇ। ਪੁਨ ਸੁਖੇਨ ਹੀ ਸ਼ੱਤ੍ਰੂ ਸਿਧਾਰੇ। ਜਹਿੰ ਕਹਿੰ ਪੁਰਿ ਗ੍ਰਾਮਨ ਮਹਿੰ ਰੌਰਾ। ਪੀਰਨ ਰੁਦਨ ਹੋਤਿ ਸਭਿ ਠੌਰਾ ॥ ੩੮ ॥ ਭੀਮ ਚੰਦ ਸੁਨਿ ਸੁਨਿ ਪਛੁਤਾਵਤਿ। ਚਿਤਵਤਿ ਚਿੰਤਾ ਬਹੁ ਦੁਖ ਪਾਵਤਿ। ਪਹੁੰਚਜੋ ਤਬਿ ਅਪਨੀ ਰਜਧਾਨੀ। ਹੌਰਾ ਭਯੋ ਬਹੁਤ ਅਭਿਮਾਨੀ॥੩੯॥ਇਤ ਗੁਰ ਨਿਕਟ ਖਾਲਸਾ ਆਯੋ।ਫਤੇਪਾਇ ਕਰਿ ਬਹੁ ਹਰਖਾਯੋ। ਸ਼ਸਤ੍ਰਨਿ ਸਹਿਤ ਸੁ ਦਰਸ਼ਨ ਦੇਖਾ।ਕ੍ਰਿਪਾ ਦ੍ਰਿਸ਼ਟਿ ਗੁਰ ਕਰੀ ਵਿਸ਼ੇਖਾ ॥੪੦॥ ਪਦ ਅਰਬਿੰਦਨ ਪਰ ਸਿਰ ਧਰਿ ਧਰਿ। ਬਿਰਸੋ ਖਾਲਸਾ ਬੰਦਨ ਕਰਿ ਕਰਿ।ਸਭਿ ਦਿਸ਼ਿ ਦੇਖਤਿ ਪ੍ਰਭੂ ਉਚਾਰਾ‘ਜਬਿਜਾਨਹਿ ਰਿਪੁ ਕੋ ਭਜ ਹਾਰਾ॥੪੧॥ਤਬਿ ਤਿਨ ਗੈਲ ਨ ਪਰੈ ਕਦਾਈ।ਇਹੀ ਨੀਤਿ ਸ਼ੁਭ ਨਰਨ ਬਤਾਈ।ਸ਼ਸਤ੍ਰ ਗਹੇ ਰਿਪੁ ਸਨਮੁਖ ਹੋਇ। ਤਿਸ ਕੋ ਪ੍ਰਿਸ਼ਟੀ ਦੇਯ ਨ ਕੋਇ[੪]॥੪੨॥ਧਰਮ ਜੁੱਧ ਕੋ ਨਿਤ ਅਨੁਰਾਗੋ।ਭਲੇ ਨਰਨਿ ਕੇ ਮਗ ਕੋ ਲਾਗੋ।ਸਿੱਖੀ ਧਰਹੁ ਸਿਦਕ ਨਹਿੰ ਹਾਰਹੁ।ਸੱਤਿਨਾਮਜਪ ਜਨਮ ਸੁਧਾਰਹੁ ॥੪੩॥ਕਰਿਹੈ ਰਾਜ ਖਾਲਸਾ ਮੇਰਾ। ਸਭਿਹਿਨ ਪਰ ਹ੍ਵੈ ਬਲੀ ਬਡੇਰਾ। ਸ਼੍ਰੀ ਅਸਿਕੇਤ ਕਾਲਕਾ ਮਾਈ।ਹੁਇ ਹੈ ਤੁਮਰੇ ਸਦਾ ਸਹਾਈ’ ॥ ੪੪ ॥ ਇਮ ਕਹਿ ਕਰਿ ਸ਼ੁਭ ਬਚਨ ਬਿਲਾਸਾ। ਫਤੇ ਲਈ ਕਰਿ ਸ਼ੱਤ੍ਰੂ ਬਿਨਾਸ਼ਾ। ਘਾਇਲ ਸਭਿ ਹੋਏ ਸਵਧਾਨਾ।ਸਾਲਪੱਤ੍ਰ ਦੇ ਸੁਖ ਕੋ ਠਾਨਾ ॥ ੪੫ ॥ ਜੁੱਧ ਖਾਲਸੇ ਕੋ ਇਹ ਪਢੈ। ਕਿਧੌਂ ਸੁਨਾਇ ਸੁਨੇ ਸੁਖ ਬਢੈ। ਗੁਰ ਕੋ ਸਿਦਕ ਰਿਦੈ ਮਹਿੰ ਪਾਵੈ। ਜਨਮ ਮਰਨ ਕੀ ਕੁਮਤਿ ਮਿਟਾਵੈ॥੪੬॥ਪਾਧੜੀ ਛੰਦ ॥ ਸਤਿਗੁਰ ਬਿਸਾਲ ਗੋਬਿੰਦ ਸਿੰਘ। ਤਿਨ ਸੁਜਸੁ ਪਢਹਿ ਕੈ ਸੁਨਹਿ ਸਿੰਘ। ਬਿਨਤੀ ਭਨੰਤਿ ਸੰਤੋਖਸਿੰਘ।ਮ੍ਰਿਗ ਪਾਪ ਹਨਨ ਕੋ ਮਨਹੁ ਸਿੰਘ[੫]॥੪੭॥

[੧]ਭੱਜਦੇ ਦੇ ਮਗਰ ਦੌੜਕੇ ਨਾ ਪਓ। [੨]ਦਰਵਾਜ਼ੇ ਤਕ। [੩]ਕੋਈ ਪਿੱਠ ਨਾ ਦੇਵੇ। [੪]ਮਾਨੋਂ ਸਿੰਘ ਹੈ (ਗੁਰੂ ਕੇ ਜਸ ਦਾ ਪੜ੍ਹਨਾ) ਪਾਪਾਂ ਰੂਪੀ ਮਿਰਗਾਂ ਦੇ ਮਾਰਨ ਨੂੰ।

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਖਾਲਸਾ ਜੀਤ' ਪ੍ਰਸੰਗ ਬਰਨਨੰ ਨਾਮ ਤ੍ਰੈਸਤੀ ਅੰਸੂ ॥੩੦॥ ੩੧. [ਭਾਈ ਆਸਾ ਸਿੰਘ]।

ਦੋਹਰਾ ॥ ਜਹਿੰ ਕਹਿੰ ਦਿਸ਼ਿ ਪਸਰਨੋ ਸੁਜਸੁ ਸਿੰਧ ਮੋਖਲਾ ਕੂਮ[1]।ਭਯੋ ਪੰਥ ਸ਼ੁਭ ਖਾਲਸਾ ਘਾਲੀ ਸੈਲਨਿ ਧੂਮ ॥੧॥ਲਲਿਤਪਦਛੰਦ। ਮਿਲਿ ਕਰਿ ਰਾਜੇ ਬਾਈਧਾਰਨ ਪ੍ਰਜਾ ਸਹਿਤ ਸਭਿ ਜੋਧਾ। ਤੀਨ ਲਾਖ ਗਿਨਤੀ ਮਹਿੰ ਇਕਥਲ ਸਤਿਗੁਰ ਪਰ ਕਰਿ ਕ੍ਰੋਧਾ ॥ ੨ ॥ ਕਰੀ ਢੂਕ ਅਰੁ ਕਰੀ ਢੋਇ ਕਰਿ ਹੋਲਾ ਮਿਲਿ ਮਿਲਿ ਘਾਲਾ[2]। ਅਲਪ ਖਾਲਸਾ ਆਨੰਦਪੁਰਿ ਮਹਿੰ ਝਾਲ ਝਾਲ ਦਰ* ਠਾਲਾ[3] ॥ ੩ ॥ ਮਰਦ ਗਰਦ ਮਹਿੰ ਮਿਲੇ ਜ਼ਰਦ ਮੁਖ ਹਰਦ ਰੰਗ ਹ੍ਵੈ ਭਾਰੀ[4]।ਦੁਰਦ ਦਰੇ ਤਨ[5]ਘਾਵ ਦਰਦ ਭਾ ਥਿਰੇ ਨ ਸਿੰਘਨ ਆਰੀ[6]' ॥ ੪ ॥ ਜਿਤ ਕਿਤ ਕਹਤਿ 'ਮੰਦ ਗਿਰਪਤਿ ਅਤਿ ਮਤ ਹਤਿ ਚਿਤ ਕੀ ਹੋਈ। ਸਤਿਗੁਰ ਸੰਗ ਜੰਗ ਕਰਿ ਮੂਰਖ ਕਨੋਂ ਨ ਬਿਸੂਰਹਿ ਸੋਈ ॥੫॥ ਇਕ ਤੌ ਸ਼੍ਰੀ ਨਾਨਕ ਕੀ ਗਾਦੀ ਖੰਡ ਦੀਪ ਜਿਨ ਜੀਤੇ। ਕਰਾਮਾਤ ਸਾਹਿਬ ਜਗ ਬਿਦਤੋ ਪੀਰ ਮੀਰ ਧਰਿ ਭੀਤੇ[7] ॥ ੬ ॥ ਦੁਤੀਏ ਬਿਦਤ ਕਾਲਕਾ ਦਰਸ਼ਨ ਪੰਥਰਚਨ ਬਰਪਾਯੋ। ਹਿੰਦੂਧਰਮ ਜਗਰਾਖਨਕਾਰਨਿ ਪ੍ਰਭੁ ਅਵਤਾਰ ਸੁਹਾਯੋ ॥੭॥ ਕਰਹਿੰ ਬਾਕ[7] ਜਗ ਰਚਨ ਸੰਘਾਰਨਿ ਇਮ ਸਮਰਥ ਜਿਨ ਕੇਰੀ ॥ ਬਰਤਹਿੰ ਤਊ ਮਾਨਵੀ ਲੀਲ੍ਹਾ ਮੂਰਖ ਲਖਹਿੰ ਕੁਫੇਰੀ ॥ ੮ ॥ ਤੁਰਕਨ ਸੰਗ ਬਿਰੋਧ ਜਿਨਹੁੰ ਕਹੁ ਨਹਿੰ ਸਮਝੈਂ ਮਤਿ ਮੰਦੇ।ਸ਼ਰਨ ਗਹਤਿ ਸੁਖ ਲਹਤਿ ਚਹਤਿ ਚਿਤ ਦੇਂ ਦ੍ਵੈਲੋਕ ਅਨੰਦੇ[8] ॥੯॥ ਕਹਾਂ ਕਰਹਿੰ ਜੇ ਭਾਲ ਭਾਗ ਨਹਿੰ ਜੁਗ ਲੋਕਨ ਦੁਖ ਪਾਵੈਂ। ਇਹਾਂ ਰਾਜ ਮਹਿੰ ਦ੍ਵੰਦ ਪਰਹਿ ਨਿਤ ਮਰਿ ਕਰਿ ਨਰਕ ਸਿਧਾਵੈਂ॥੧੦॥ਧੰਨ ਗੁਰੂ ਚਹੁੰ ਬਰਨ ਰੰਕ ਜੇ ਦੇ ਅੰਮ੍ਰਿਤ ਕਿਯ ਜੋਧੇ। ਜਗਤ ਬਿਖੈ ਜਸੁ ਜੁਤਿ ਸੁਖ ਭੋਗੈਂ ਹਿਤ ਪ੍ਰਲੋਕ ਉਰ ਬੋਧੇ[9]' ॥੧੧॥ਭੀਮਚੰਦ ਦੁਖ ਪਾਇ ਬਛੇਰਾ ਨਿਜ ਪਰਧਾਨ ਪਠਾਏ। ਹਯ ਗਜ ਬਹੁਤ ਮੋਲ ਕੇ ਲੈ ਕਰਿ ਤੁਰਕਨ ਹਿਤ

[1]ਭਾਵ ਸਾਰੀ ਧਰਤੀ ਉਤੇ। [2]ਢੁੱਕਣਾ ਕੀਤਾ ਤੇ ਹਾਥੀ ਢੋਕੇ ਤੇ ਮਿਲ ਮਿਲਕੇ ਹੱਲਾ ਕੀਤਾ। [3]ਠੱਲਿਆ (ਹਾਥੀ ਨੂੰ) ਦਰਵਾਜ਼ੇ ਤੇ।(ਅ) (ਪਹਾੜੀਆਂ ਦੀ ਢਾਲ) ਥੱਲਕੇ ਦਲ ਨੂੰ ਠੱਲਿਆ। [4]ਪੀਲੇ ਮੁਖ ਹਰਦੀ ਵਰਗੇ ਰੰਗ ਹੋਕੇ ਭੱਜ ਗਏ। [5]ਹਾਥੀ ਨੇ ਦਰੜ ਦਿੱਤੇ ਸਰੀਰ। [6]ਡਰਦੇ ਹਨ। [7]ਜੇ ਬਾਕ ਕਰਨ ਤਾਂ। [8]ਜੇ ਚਿਤ ਵਿਚ ਸੁਖ ਲੈਣ ਦੀ ਚਾਹੁਨਾ (ਉਨ੍ਹਾਂ ਨੂੰ) ਹੁੰਦੀ ਤਾਂ ਸ਼ਰਨ ਪਕੜਦੇ (ਫਿਰ ਗੁਰੂ ਜੀ ਉਨ੍ਹਾਂ ਨੂੰ) ਦੋ ਲੋਕਾਂ ਦਾ ਸੁਖ ਦੇ ਦੇ ਦੇ। [9]ਹਿਰਦੇ ਗਜਾਨਵਾਨ ਕਰ ਦਿੱਤੇ ਹਨ। *ਪਾ:-ਦਲ।

ਸਮੁਦਾਏ ॥੧੨॥ ਕੰਚਨ ਰਜਤ ਘਰੇ ਜਿਨ ਹੋਂਦਾ ਤਿਮ ਹੀ ਜ਼ੀਨ ਬਨਾਏ। ਵਸਤੁ ਅਨੂਠੀ ਅਪਰ ਸਕੇਲੀ ਧਨ ਗਨ ਸੰਗ ਪਠਾਏ ॥ ੧੩ ॥ ਸੀਰੰਦ[1] ਕੋ ਸੂਬਾ ਬਲ ਭਾਰੀ ਖਾਂ ਵਜ਼ੀਰ ਜਿਸ ਨਾਮੂ । ਤਿਸ ਢਿਗ ਰਿਸ਼ਵਤ[2] ਪਠੀ ਬਿਨੈ ਕਰਿ 'ਹਮ ਕੋ ਲਖਹੁ ਗ਼ੁਲਾਮੂ ॥ ੧੪ ॥ ਗੁਰ ਗੋਬਿੰਦ ਸਿੰਘ ਬਲੀ ਭਯੋ ਬਹੁ ਦਿਨਪ੍ਰਤਿ ਸਿੰਘ ਵਧਾਏ। ਤੂੰ ਨਜੀਕ ਸੋ ਲਰੈ ਏਕ ਦਿਨ ਜਬਿ ਹਮ ਲੈਹਿ ਹਰਾਏ[3] ॥ ੧੫ ॥ ਅਬਿ ਤੌ ਸੁਗਮ ਜਤਨ ਇਹ ਜਾਨਹੁ ਹਮ ਸੰਗ ਹੋਇ ਲਰੀਜੈ । ਚਹੁੰਦਿਸ਼ਿ ਤੇ ਰੋਕਹਿੰ ਬਲ ਦੈ ਕਰਿ ਆਨੰਦ-ਪੁਰਿ ਛੁਟਵੀਜੈ ॥੧੬॥ ਆਗੈ ਸ਼ਾਹੁ ਚਮੂੰ ਕੁਛ ਆਈ ਦੈ ਉਮਰਾਵ ਪਠਾਏ। ਪੈਂਡਖਾਨ ਕੋ ਘਾਤਿ ਕੀਨਿ ਰਣ, ਦੀਨਾਬੇਗ ਪਲਾਏ ॥ ੧੭ ॥ ਉ ਕਰਹੁ ਹਮਹੁ ਲਖਿ ਅਪਨੇ ਅਬਿ ਜੋ ਬਨਹੁ ਸਹਾਈ।ਦਲ ਗਨ ਕੋ ਸਕੇਲ ਚਲਿ ਆਵਹੁ ਕਰਹਿੰ ਕਾਜ ਸਹਿਸਾਈ ॥ ੧੮ ॥ ਇਕ ਤੌ ਹਮ ਪਰ ਹੁਇ ਉਪਕਾਰਾ ਦੁਤੀਏ ਸ਼ੱਤ੍ਰੂ ਤੁਮਾਰਾ । ਕਜੋਂ ਨਿਚਿੰਤ ਤੁਮ, ਜਾਨਹੁ ਨਾਹਿਨ ਬਿਗਰਹਿ ਕਾਰਜ ਭਾਰੋ[4]' ॥ ੧੯ ॥ ਇੱਤਮਾਦਿਕ ਕਹਿ ਪਠਜੋ ਸਿਰੰਦ ਕੋ ਦਿੱਲੀ ਤਥਾ ਪਠਾਏ। ਬਡ ਪਰਧਾਨ ਪਠਜੋ ਦਿਸ਼ਿ ਦੱਛਨ ਅਵਰੰਗਾ ਜਿਸ ਥਾਂਏ ॥ ੨੦ ॥ ਦੀਨ ਹੋਇ ਬਹੁ ਬਿਨਤੀ ਭਨਿ ਭਨਿ ਲਿਖਿ ਲਿਖਿ ਆਪ ਗ਼ੁਲਾਮੂ[5]।ਗੁਰ ਤੇ ਬੇਮੁਖ[6]ਭਈ ਦਸ਼ਾ ਅਸ ਬਿਗਰੇ ਜਿਤ ਕਿਤ ਕਾਮੂ॥੨੧॥ ਦੀਨ ਬਨੇ ਤੁਰਕਨ ਕੇ ਚੇਰਾ ਦੇਤਿ ਸੁਤਾ ਕੇ ਡੋਰੇ। ਧਰਮ ਖੋਇ ਅਪਜਸੁ ਕੋ ਪ੍ਰਾਪਤਿ ਮਰਹਿੰ ਨਰਕ ਪਰਿ ਘੋਰੇ ॥ ੨੨ ॥ ਜਹਿੰ ਕਹਿੰ ਗਏ ਵਕੀਲ ਸੁਨਾਵਤਿ ਜਨੁ ਲੂਟੈ ਕਿਨ ਮਾਰੇ। ਕਰੀ ਪੁਕਾਰ ਸਭਿਨਿ ਕੇ ਆਗੇ 'ਹਮ ਕੋ ਗੁਰੂ ਪ੍ਰਹਾਰੇ' ॥੨੩॥ ਬਡੀ ਮਜਲ ਕੋ ਕਰਤਿ ਗਏ ਤਬਿ ਸ਼ਾਹ ਸਮੀਪ ਪੁਕਾਰੇ । 'ਘਾਲੀ ਧੂਮ ਗੁਰਿੰਦ ਸਿੰਘ ਸੈਲਨਿ ਵਸਦੇ ਰਾਜ ਉਜਾਰੇ'॥੨੪॥ ਦਿੱਲੀ ਕੇ ਸੂਬੇ ਲਿਖਿ ਭੇਜਾ 'ਇਤ ਗੁਰ ਕਰਤਿ ਲਰਾਈ' । ਅਰ ਵਜ਼ੀਰ ਖਾਂ ਨਿਜ ਨਰ ਪਠਿ ਕਰਿ ਸ਼ਾਹੁ ਸਮੀਪ ਸੁਨਾਈ ॥ ੨੫ ॥ ਬਹੁਤ ਲਿਖੇ ਅਵਿਰੰਗ ਸੁਨੇ ਜਬਿ, ਰਿਸ ਕਰਿ ਹੁਕਮ ਬਖਾਨਾ । 'ਸੀਰੰਦ ਤੇ[7] ਗਨ ਸੈਨਾ ਲੈ ਕਰਿ ਉਤ ਕੋ ਕਰਹਿੰ ਪਯਾਨਾ ॥ ੨੬ ॥ ਆਨੰਦਪੁਰਿ ਛੁਟਵਾਇ ਗੁਰੂ ਤੇ ਭੀਮਚੰਦ ਕੋ ਦੀਜੈ । ਆਗੇ ਬਹੁਰ ਜੰਗ ਨਹਿੰ ਕਰਿ ਹੈ ਬਲ ਤੇ

[1]ਸਰਹਿੰਦ । [2]ਵੱਢੀ । [3]ਸਾਨੂੰ ਹਰਾਕੇ (ਫਿਰ) ਇਕ ਦਿਨ ਤੇਰੇ ਨਾਲ ਲੜੇਗਾ । [4]ਆਪਣੇ ਆਪ ਨੂੰ ਗੁਲਾਮ ਲਿਖ ਲਿਖਕੇ । [5]ਬੇਮੁਖ ਹੋਣ ਤੇ । [6]ਸਿਰਹੰਦ ਤੋਂ ।

ਬਰਜਨਿ ਕੀਜੈ[1] ॥ ੨੭ ॥ ਉਤ ਤੇ ਭਏ ਬ੍ਰਿਤੰਤ ਇਸੀ ਬਿਧਿ ਕਥਾ ਸੁਨਹੁ ਗੁਰ ਕੇਰੀ। ਸੁਜਸੁ ਕਵਿੱਤ ਕਰਤਿ ਬਹੁ ਕਵਿ ਗਨ ਬਖਸ਼ਤਿ ਮੌਜ ਬਡੇਰੀ ॥੨੮॥ ਕੌਤਕ ਹੋਤਿ ਅਨੰਦਪੁਰਿ ਸੁੰਦਰ ਸੁਨਿ ਸੁਨਿ ਸੰਗਤਿ ਆਵੈ। ਦਰਬ ਹਜ਼ਾਰਹੁ ਅਰਪਹਿੰ ਸ਼ਸਤ੍ਰਨਿ ਮਨੋਕਾਮਨਾ ਪਾਵੈਂ ॥ ੨੯ ॥ ਲਰਤਿ ਜੁ ਬਿਗਰਸੋ ਸਰਬ ਸੁਧਾਰਸੋ ਬਾਗ ਤੜਾਗ ਨਵੀਨੇ। ਚਾਮੀਕਰ ਕੇ ਸੁੰਦਰ ਮੰਦਿਰ ਅੰਤਰ ਬਾਹਰ ਕੀਨੇ ॥ ੩੦ ॥ ਬਸਹਿੰ ਗ਼ਰੀਬ ਨਿਵਾਜ ਤਿਨਹੁੰ ਮਹਿੰ ਨਿਸ ਦਿਨ ਆਨੰਦ ਪਾਵੈਂ। ਕੰਚਨ ਥੰਭ ਚਿੱਤ੍ਰ ਜਿਹ ਨਾਨਾ ਤਨੈ ਬਿਤਾਨ ਸੁਹਾਵੈਂ ॥ ੩੧ ॥ ਬਗਰ[1] ਬਜਾਰਨਿ ਦੀਰਘ ਸ਼ੋਭਾ ਮੋਰ ਸ਼ੋਰ ਸਮੁਦਾਯਾ। ਪਾਵਸ[2] ਆਨ ਪ੍ਰਵਿਰਤੀ ਨਭ ਛਿਤ ਘਨ ਕੀ ਘਟ ਘੁਮਡਾਯਾ ॥ ੩੨ ॥ ਰਾਇਬੇਲ ਚੌਬੇਲੀ ਚੰਪਾ ਚੰਚਰੀਕ[3] ਰੁਚਿ ਚਾਰੁ। ਗੁਨੀ ਪੁਰਖ ਸੁਨਿ ਸੁਨਿ ਜਸੁ ਗੁਰ ਕੇ ਆਇ ਰਹੇ ਗੁਰਦ੍ਵਾਰੁ ॥ ੩੩ ॥ ਹੁਕਮ ਕਰਨੋ 'ਆਯੁਧ ਗਨ ਹੋਵੈਂ ਦੈ ਧਨ ਗਨ ਘਰਵਾਓ।ਤੋਪ ਤੁਪਕ ਜੰਬੂਰ ਰਹਿਕਲੇ ਬਹੁ ਜੰਜੈਲ ਬਨਾਓ ॥ ੩੪ ॥ ਬੁਗਦੇ[4], ਖੰਜਰ, ਸੈਫ ਦੁਧਾਰੇ,ਤੋਮਰ, ਚੱਕ੍ਰ, ਖਤੰਗਾ। ਚਾਂਪ,ਤਮਾਚੇ, ਸਾਂਗ, ਸੁ ਬਰਛੀ, ਕਰਾਚੌਲ ਖਰ ਅੰਗਾ[5] ॥੩੫॥ ਲਗੇ ਅਨਿਕ ਕਾਰੀਗਰ ਘਰਨੇ ਪ੍ਰਥਮ ਤੋਪ ਇਕ ਢਾਰੀ[6]*। ਜਨੁ ਜਮ ਕੋ ਮੁਖ, ਮ੍ਰਿਤੁ ਸ਼ਤ੍ਰੂ ਕੀ[7] ਛੋਡੇ ਗਰਜਨ ਭਾਰੀ ॥ ੩੬ ॥ ਪ੍ਰਭੁ ਹਿਤ ਬਾਨ ਬਿਲੰਦ ਬਨੈ ਬਹੁ ਬੈਰ ਬੀਰਨ ਕੇ ਘਾਤੀ। ਏਕ ਮੁਹਰ ਕੋ ਹੋਮ ਲਗਹਿ ਤਿਸ ਮੁਖੀ ਪੁਲਾਦਿ ਸੰਗਾਤੀ ॥੩੭॥ ਇੱਤ੍ਯਾਦਿਕ ਆਯੁਧ ਨਿਤ ਬਨਤੇ ਪਰਖਤਿ ਗੁਰੂ ਰਖਾਵੈਂ। ਕੇਤਿਕ ਬਖਸ਼ਤਿ ਹੈਂ ਕਰਿ ਸਿੰਘਨ ਸਦਾ ਜੰਗ ਮਨ ਭਾਵੈ ॥੩੮॥ ਕਥਾ ਸੁਨਹੁ ਇਕ ਹੁਤੋ ਮੁਸੱਦੀ[8] ਆਸਾ ਸਿੰਘ ਸੁ ਨਾਮੂ। ਗੁਰ ਘਰ ਕੀ ਬਹੁ ਕਾਰ ਚਲਾਵੈ ਟੌਂਬੁ ਲਿਖਹਿ ਤਮਾਮੂ ॥ ੩੯ ॥ ਤਿਸ ਢਿਗ ਰੰਕ ਸਿੱਖ ਇਕ ਜਾਚਤਿ 'ਕੰਨਯਾ ਬਨਾਹਨਿ ਜੋਗਾ। ਦਰਬ ਪੰਚ ਸੈ ਤੇ ਹੁਇ ਕਾਰਜ ਮੁਝ ਚਿਤ ਚਿੰਤਾ ਰੋਗਾ ॥ ੪੦ ॥ ਤੁਝ ਤੇ ਹੁਇ ਉਪਕਾਰ

[1]ਵੇਹੜੇ। [2]ਬਰਖਾ ਰੁਤ। [3]ਭੌਰੇ। [4]ਇਕ ਪ੍ਰਕਾਰ ਦਾ ਛੁਰਾ, ਕਟਾਰ [ਅ:, ਬੁਗ਼ਦਾ] ਪੰਜਾਬੀ ਵਿਚ ਬੁਗਦਾ ਬੁਗਦਰ ਇਕ ਪ੍ਰਕਾਰ ਦੇ ਵਡੇ ਭਾਰੇ ਮੋਟੇ ਗੁਰਜ ਨੂੰ ਬੀ ਕਹਿੰਦੇ ਹਨ ਜੋ ਮੁੰਗਲੀਆਂ ਫੇਰਨ ਵਾਲੇ ਕਸਰਤ ਕਰਨ ਵਿਚ ਵਰਤਦੇ ਹਨ। [5]ਢਾਲੀ। [6]ਸ਼ਤ੍ਰੂਆਂ ਦੀ ਮੌਤ ਕਰਨ ਵਾਲੀ। [7]ਮੁਣਸ਼ੀ। *ਆਖਰੀ ਜੰਗ ਵਿਚ ਸਭ ਤੋਪਾਂ ਦੇ ਸਾਮਾਨ ਸਿਰਹੰਦੀ ਸੂਬਾ ਲੁੱਟਕੇ ਲੈ ਗਿਆ ਸੀ, ਪਰ ਦੋ ਛੋਟੀਆਂ ਤੋਪਾਂ ਆਨੰਦਪੁਰੋਂ ਨਿਕਲੀਆਂ ਅਜ ਕਲ ਅਜਾਇਬ ਘਰ ਲਾਹੌਰ ਵਿਚ ਪਈਆਂ ਹਨ।

ਕਰਹੁ ਇਹੁ' ਸੁਨਿ ਸੁਨਿ ਅਰੁ ਲਖਿ ਦੀਨਾ। ਆਸਾ ਸਿੰਘ ਦਯਾ ਉਰ ਕਰਿਕੈ ਤਿਹ ਟੌਂਬੂ ਲਿਖ ਦੀਨਾ ॥ ੪੧ ॥ ਸੋ ਲੈ ਗਯੋ ਜਹਾਂ ਪਰ ਭੇਜਾ ਲਏ ਪੰਚ ਸੈ ਜਾਈ। ਹੁਤੋ ਰੰਕ ਤਿਨ ਬਨਾਹ ਕਰਜੋ ਤਬਿ ਕੰਨਜਾ ਸਦਨ ਉਠਾਈ॥੪੨॥ ਬਿਤੇ ਮਾਸ ਖਟ ਸੋ ਸਿਖ ਆਯੋ ਗੁਰ ਦਰਸ਼ਨ ਕੋ ਕੀਨਾ। ਟੌਂਬੂ ਧਰਜੋ:'ਆਪ ਨੇ ਭੇਜਜੋ, ਮੈਂ ਪੰਜ ਸੈ ਤਿਸ ਦੀਨਾ' ॥੪੩॥ਪ੍ਰਭੂ ਤਬਿ ਕਹਜੋ 'ਨ ਹਮ ਨੇ ਭੇਜਾ ਕਿਨ ਇਹ ਲਿਖਜੋ ਪਠਾਯੋ ?' 'ਆਸਾ ਸਿੰਘ ਕੇ ਹਾਥ ਮੁਹਰ ਹੈ' ਜਬਿ ਐਸੇ ਲਖਿ ਪਾਯੋ॥੪੪॥ਕੁਛ ਰਿਸ ਧਰਿ ਗੁਰ ਕਹਜੋ 'ਕਹੇ ਬਿਨ ਇਹ ਕਯੋਂ ਲਿਖਜੋ ਪਠਾਯੋ। ਦਿਯੋ ਆਪ ਹੀ ਦਰਬ ਪੰਚ ਸੈ ਕੈਸੇ ਖੋਟ ਕਮਾਯੋ' ॥ ੪੫ ॥ ਇਮ ਗੁਰ ਤੇ ਸੁਨਿ ਆਸਾ ਸਿੰਘ ਫਿਰ ਕਿਹ ਸਿਖ ਖਬਰ ਬਤਾਈ। ਡਰਤਿ ਮਾਰ ਤੇ ਭਾਜ ਗਯੋ ਤਬਿ ਨਿਜਘਰ ਬਿਖੈ ਤਦਾਈ ॥ ੪੬ ॥ ਕੇਤਕਿ ਦਿਨ ਮਹਿਂ ਤਿਨ ਅਰਜ਼ੀ ਲਿਖਿ ਸਤਿਗੁਰ ਨਿਕਟ ਪਠਾਈ। ਲਿਖੇ ਦੋਹਿਰੇ ਬਿਚ ਬਨਾਇ ਕਹਿ ਸੋ ਮੈਂ ਦੇਹੁ ਸੁਨਾਈ ॥੪੭॥ 'ਕਲਮੋਵਾਚ'[1] ॥ ਦੋਹਰਾ ॥ ਮੁਖ ਕਾਰਾ ਮੇਰੋ ਕਰੈਂ ਕਰਤਿ ਨ ਪਰ-ਉਪਕਾਰ[2] ।ਤਿਸ ਕੌ ਮੈਂ ਫਿਰ ਕਰੌਂਗੀ ਪਲਟਾ ਇਹੁ ਦਰਬਾਰ[3]॥੪੮॥ਫਟ ਛਾਤੀ ਦੋ ਟੁਕ ਭਈ,ਰੁਦਨ ਕਰਤਿ ਲਿਖਿ ਜਾਤਿ[4]। ਪਰਸ੍ਵਾਰਥ ਉਪਕਾਰ ਬਿਨ ਮੋਹਿ ਨ ਉਪਜਤਿ ਸ਼ਾਂਤਿ॥੪੯॥ ਚੌਪਈ॥ ਐਸੇ ਕਲਮ ਕਹਤਿ ਸਭਿ ਸਾਥਿ। ਸੋ ਪਕਰਾਈ ਗੁਰ ਮੁਹਿ ਹਾਥ। ਗੁਰ ਕੀ ਆਨ[5] ਜਬਹਿ ਸਿਖ ਕੀਨੀ। ਸਹੀ ਨ ਮੈਂ, ਚਿੱਠੀ ਲਿਖਿ ਦੀਨੀ ॥੫੦॥ ਸਰਬ ਲੱਛਮੀ ਜਗਤ ਤੁਮਾਰੀ। ਭੁੰਚਤਿ ਹੈ ਇਹ ਸ੍ਰਿਸ਼ਟੀ ਸਾਰੀ'। ਇੱਤਯਾਦਿਕ ਲਿਖਿ ਬਿਨੈ ਪਠਾਈ। ਸੁਨਤਿ ਪ੍ਰਸੰਨ ਭਏ ਗੋਸਾਈਂ ॥੫੧॥ ਤਿਹ ਬੁਲਾਇ ਪੁਨ ਪਾਗ ਬੰਧਾਈ। ਦਈ ਪ੍ਰਥਮ ਸਮ ਕਾਰ ਤਦਾਈ। ਇਸ ਪ੍ਰਕਾਰ ਇਕ ਹੁਤੋ ਲਿਖਾਰੀ। 'ਸੈਲਾ' ਜਿਸ ਕੋ ਨਾਮ ਉਚਾਰੀ ॥੫੨॥ ਕੁਛਕ ਖ਼ਤਾ ਤਿਸ ਤੇ ਜਬਿ ਹੋਈ। ਭਾਜ ਗਯੋ ਪੁਨ ਆਇ ਨ ਸੋਈ। ਸੁੰਦਰ ਬਰਨ ਲਿਖੈਚਿਤ ਆਯੋ[6]। ਸ੍ਰੀ ਗੁਰ ਤਿਸ ਕੋ ਬੋਲਿ ਪਠਾਯੋ ॥ ੫੩ ॥ ਨਿਜ ਸੰਬੰਧੀਅਨਿ ਕੋ ਮਿਲਿ ਗਯੋ। ਆਯੋ ਨਹੀਂ ਤ੍ਰਾਸ ਉਰ ਭਯੋ। ਨਹਿਂ ਆਵਨ ਕੋ ਹੇਤੁ ਬਹਾਨਾ।

[1]ਕਲਮ ਕਹਿੰਦੀ ਹੈ। [2]ਜੋ ਮੇਰਾ ਮੂੰਹ ਕਾਲਾ ਕਰਦਾ ਹੈ ਤੇ ਪਰਉਪਕਾਰ ਨਹੀਂ ਕਰਦਾ। [3]ਭਾਵ ਦਰਬਾਰ ਵਿਚ ਮੈਂ ਭੀ ਉਸ ਦਾ ਮੂੰਹ ਕਾਲਾ ਕਰਾਂਗੀ। [4]ਰੋਂਦੀ ਹੋਈ ਲਿਖੀ ਜਾਂਦੀ ਹਾਂ ਕਸਮ, ਵਸਤਾ। [5]ਸੁਹਣੇ ਅੱਖਰ ਲਿਖਦਾ ਸੀ ਇਹ ਚੇਤਾ ਆਇਆ।

ਲਿਖਿ ਕਰਿ ਦੋਹਾ ਪਠਨੋ ਬਖਾਨਾ:—॥ ੫੪ ॥ ਦੋਹਰਾ ॥ 'ਜਬਿ ਤੈ ਪ੍ਰਭੁ ਤੇ ਬੀਛੁਰੇ ਕੀਯੋ ਕ੍ਰਿਸ਼ਿ[1] ਕੋ ਠਾਟ। ਬ੍ਰਿਖਭਨਿ ਸੰਗਤਿ ਹਮ ਕਰੀ ਭਏ ਜਾਟ ਕੇ ਜਾਟ' ॥ ੫੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਏਕ ਤ੍ਰੈਸਤੀ ਅੰਸੂ ॥ ੩੧ ॥ ੩੨. [ਸ਼ਸਤ੍ਰ ਮਾਂਜਣੇ। ਦੁਸਹਿਰਾ]।

ਦੋਹਰਾ ॥ ਪਾਵਸ ਬੀਤੀ ਅਨੰਦ ਸੋਂ ਸਰਦ ਪੂਥਿਰਤੀ ਆਇ। ਪਿਤਰਨਿ ਪਛ ਤੇ ਨੌਰਤੈ ਚੰਡੀ ਜਗਤ ਮਨਾਇ[2] ॥੧॥ਲਲਿਤਪਦੁ ਛੰਦ॥ ਹੁਕਮ ਕੀਨਿ ਸ਼੍ਰੀਸਤਿਗੁਰ ਪੂਰੇ 'ਸ਼ਸਤ੍ਰ ਨਿਕਾਸੋ ਸਾਰੇ।ਮੈਲ ਨਿਵਿਰਤਹਿਂ ਮਾਰਵਾਰਿਯੋ[3] ਪੂਜਹਿਂ ਬਹੁਰ ਸੁਧਾਰੇ[4]' ॥ ੨ ॥ ਖਾਸ ਖਜਾਨੇ ਲਗੇ ਨਿਕਾਸਨ ਜਾਤੀ ਖੜਗਨਿ ਨਾਨਾ। ਤੇਗੋ ਆਯੁਤ, ਖੜਗ ਦੁਧਾਰੇ, ਤੋਮਰ, ਸੈਫ, ਕ੍ਰਿਪਾਨਾ ॥ ੩ ॥ ਦੁਬਿਧਿ ਸਰੋਹੀ[5], ਨੀਮਸੀਖਚੇ[6], ਮਿਸਰੀ ਦੈ ਗੁਜਰਾਤੀ[7]। ਇਲਮਾਨੀ[8] ਰੁ ਹਲੱਬੀ[9] ਮਗ਼ਰਬਿ[10] ਕਿਰਚ[11] ਜੁਨੱਬੀਜਾਤੀ[12] ॥੪॥ ਜਮਧਰ ਲਘੁ ਬਿਸਾਲ ਪਉਲਾਦੀ[13], ਖੰਜਰ ਚੱਕ੍ਰ ਮਹਾਂਨਾ। ਬਿਛੂਏ ਬਾਂਕ[14] ਛੁਰੇ ਬਹੁ ਬਿਧਿ ਕੇ, ਪੇਸ਼ ਕ਼ਬਜ਼ ਸ਼ੁਭ ਨਾਨਾ॥੫॥ਤੀਰ ਅਨਿਕ ਬਿਧਿ ਖਪਰੈ[15] ਸੇਲੇ[16]ਗਨ ਬਦਾਮਚੇ[17] ਤੁੱਕੇ[18]।ਸੇਲ ਨਰਾਂਚ[19] ਸੁ ਨਾਵਕ[20]ਤੀਖਨ ਕਰਦਹਿੰਤਨ ਰਿਪੁ ਢੂਕੈ[21]॥੬॥ਤੁਪਕਤਮਾਂਚੇਗਨਬਿਲਾਇਤੀਸਾਰੈਂ ਸ਼ਕਤਿ[22] ਨਿਕਾਸੇ। ਬ੍ਰਿੰਦ ਸ਼ਸਤ੍ਰ ਸਤਿਗੁਰੂ ਖਜ਼ਾਨੇ ਕਹਿਂ ਲੌ ਕਵੀ ਪ੍ਰਕਾਸ਼ੈ ॥

[1]ਖੇਤੀ। [2]ਸ਼ਰਾਧਾਂ ਦੇ ਪੱਖ ਤੋਂ (ਪਿੱਛੋਂ) ਨੁਰਾਤੇ ਆਏ ਤੇ ਜਗਤ ਨੇ ਦੇਵੀ ਪੂਜੀ। [3]ਸ਼ਸਤ੍ਰ ਮਾਂਜਣ ਵਾਲੇ ਮੈਲ ਦੂਰ ਕਰਨ। [ਮਾਰਵਾੜੀਏ, ਭਾਵ ਮਾਰਵਾੜ ਤੋਂ ਆਏ ਸਿਕਲੀਗਰ]। [4]ਫਿਰ ਸੁਧਾਰਕੇ ਸ਼ਸਤ੍ਰ ਪੂਜਾਂਗੇ। [5]ਦੋ ਤਰ੍ਹਾਂ ਦੀਆਂ ਤਲਵਾਰਾਂ। [6]ਨੀਮਚਹ=ਛੋਟੀ ਤਲਵਾਰ, ਸੀਖ ਵਾਂਙੂ ਸਿੱਧੀ ਤੇ ਪਤਲੀ ਤਲਵਾਰ। [7]ਮਿਸਰ ਦੀ ਤਲਵਾਰ ਤੇ ਗੁਜਰਾਤੀ, ਦੋਵੇਂ ਬਾਢਾਂ ਦੀਆਂ। [8]ਯਮਾਨੀ ਤਲਵਾਰ [ਇਲਮਾਨੀ। ਅਰਬੀ ਰੂਪ ਹੈ 'ਅਲ ਯਮਾਨੀ' ਯਮਨ ਦੇਸ਼ ਦੀ ਬਣੀ ਹੋਈ (ਤਲਵਾਰ)। ਯਮਨ ਅਰਬ ਦੇ ਦੱਖਣ ਪੱਛੋਂ ਦਾ ਹਿੱਸਾ ਹੈ]। [9]ਅਤੇ ਹਲਬ ਸ਼ਹਿਰ ਦੀ ਤਲਵਾਰ, (ਹਲਬ ਟਰਕੀ ਵਿਚ ਹੈ)। [10]ਫਾਰਸ ਦੀ ਬਣੀ ਤਲਵਾਰ ਨੂੰ ਕਹਿੰਦੇ ਸਨ। [11]ਬਿਨਾਂ ਖ਼ਮ ਦੇ ਤਲਵਾਰ। [12]ਆਰਮੀਨੀਆ ਦੇਸ਼ ਦੇ ਜੁਨੱਬ ਸ਼ਹਿਰ ਦੀ ਤਲਵਾਰ। [13]ਫੁਲਾਦੀ। [14]ਟੇਢੇ ਬਿਛੂਏ। (ਅ) ਬਾਂਕ ਨਾਮ ਦਾ ਸ਼ਸਤ੍ਰ ਜੋ ਨਹੁੰਦ ਵਾਂਙੂ ਹੁੰਦਾ ਹੈ। [15]ਚੌੜੇ ਫਲ ਵਾਲਾ ਤੀਰ। [16]ਨੋਜ਼ੇ ਮੂੰਹਾਂ ਤੀਰ। [17]ਬਦਾਮ ਮੂੰਹੇਂ ਤੀਰ। [18]ਕਿੱਕਰ ਦੇ ਤੁੱਕੇ ਵਰਗੀ ਦੰਦੇਦਾਰ ਮੁਖੀ ਵਾਲਾ ਤੀਰ। [19]ਸਾਰਾ ਲੋਹੇ ਦਾ ਤੀਰ ਜਿਸ ਦੇ ਪੰਜ ਖੰਡ ਹੁੰਦੇ ਹਨ। 'ਸੇਲ' ਪਾਠ ਅਸ਼ੁਧ ਹੈ, ਇਥੇ 'ਸਰ' ਪਾਠ ਚਾਹੀਏ 'ਸ਼ਰ' ਚਾਰ ਮੁਖੇ ਤੀਰ ਦਾ ਨਾਮ ਹੈ। [20]ਇਕ ਛੋਟਾ ਤੀਰ ਜਿਸ ਦੀ ਮੁਖੀ ਦੰਦੇਦਾਰ ਹੁੰਦੀ ਹੈ। ਨਾਵਕ ਨਾਮ ਬੋਬੀ ਨਲੀ ਦਾ ਵੀ ਹੈ ਜਿਸ ਦੇ ਵਿਚੋਂ ਛੋਟਾ ਤੀਰ ਚਲਾਉਂਦੇ ਹਨ [ਫਾ:, ਨਾਵਕ, ਬੋਬੀ ਨਲੀ। ਤੀਰ]। [21]ਵੈਰੀ ਦੇ ਤਨ ਵਿਚ ਖੁਭ ਜਾਣ। [22]ਭਾਵ ਈਰਾਨ ਤੂਰਾਨ ਆਦਿ ਦੀਆਂ ਸਾਂਗਾਂ ਤੇ ਬਰਛੀਆਂ।

੭॥ ਮਾਰਵਾਰਿਯੋ ਮਾਵਨਿ ਲਾਗੋ ਚਰਨ ਦਾਬ ਕਰ ਫੇਰੇ[1]। ਇਤਨੇ ਮਹਿੰ ਪ੍ਰਭੁ ਬਾਹਿਰ ਨਿਕਸੇ ਸਭਿ ਆਯੁਧ ਦਿਸ਼ਿ ਹੇਰੇ ॥ ੮ ॥ ਕਹਜੋ 'ਬਿਅਦਬੀ ਸ਼ਸਤ੍ਰਨਿ ਕੇਰੀ ਤੈਂ ਕਸੋਂ ਚਰਨ ਲਗਾਯੋ। ਅਤਿ ਪ੍ਰਿਯ ਖੜਗ ਅਕਾਲ-ਪੁਰਖ ਕੋ ਨਿਜ ਧੁਜ ਥਿਖੈ ਸੁਹਾਯੋ ॥ ੯ ॥ ਆਦਿ ਸ਼ਕਤਿ ਸ਼੍ਰੀ ਚੰਡੀ ਰੂਪ ਇਹ ਪੂਜਨ ਜੋਗ ਸਦੀਵਾ। ਸਰਬ ਸੁਰਾਸੁਰ ਨਰ ਕਸ਼ਾ ਬਪੁਰੋ ਜਿਸ ਕੋ ਬਸਿ ਮਹਿੰ ਥੀਵਾ ॥ ੧੦ ॥ ਸਾਦਰ ਸੇਵ ਮਾਵਿਬੋ ਕਰੀਯਹਿ' ਇਹ ਕਹਿ ਅੱਗੂ ਸਿਧਾਏ। ਬੈਠੇ ਬਹੁਰ ਖਾਲਸਾ ਆਯੋ ਸ਼੍ਰੀ ਮੁਖ ਦਰਸ਼ਨ ਪਾਏ॥੧੧॥ ਕੇਤਿਕ ਚਿਰ ਮਹਿੰ ਇਕ ਸਿਖ ਬੋਲਜੋ 'ਮਾਰਵਾਰਿਯਾ ਜੋਈ। ਪੁੰਜ ਖੜਗ ਸਿਰ ਪਰ ਧਰਿ ਬੈਠਜੋ ਕਾਰ ਨ ਕਰਤਾ ਸੋਈ' ॥ ੧੨ ॥ ਸੁਨਿ ਬਿਕਸੇ ਪ੍ਰਭੁ ਗਏ ਬਿਲੋਕਨਿ ਦੇਖਜੋ ਤਿਸੀ ਪੁਕਾਰਾ। 'ਇਹ ਕਸ਼ਾ ਕਰਜੋ ਨ ਸੇਵਾ ਠਾਨਤਿ ਬੈਠੇ ਸਮਾ ਗੁਜ਼ਾਰਾ' ॥ ੧੩ ॥ 'ਮਾਹਰਾਜ ਰਾਵਰ ਕੀ ਆਇਸੁ ਅਦਬ ਕਰਨਿ ਇਮ ਹੋਵੈ।ਸੇਵਾ ਮਾਂਵਨ ਕੀ ਹੁਇ ਤੈਸੇ ਜਥਾ ਪ੍ਰਥਮ ਮਲ ਖੋਵੈਂ' ॥ ੧੪ ॥ ਬਿਗਸਿ ਪ੍ਰਭੂ ਕਹਿ 'ਤੁਮ ਕੌ ਬਖਸ਼ਜੋ, ਸ਼ਸਤ੍ਰਨ ਕੇ ਨਿਤ ਦਾਸਾ। ਕਰਹੁ ਪ੍ਰੇਮ ਤੇ ਸੇਵਾ ਆਯੁਧ, ਤੌ ਸਭਿ ਸੁਖ ਹੁਇ ਪਾਸਾ' ॥ ੧੫॥ ਰਾਮ ਸਿੰਘ ਤਿਹ ਨਾਮ ਹੁਤੋ ਸੁਨਿ ਗੁਰ ਕੋ ਬੰਦਨ ਠਾਨੀ।ਮਾਂਵਨ ਕਰਨਿ ਲਗਜੋ ਸੁਧ ਸ਼ਸਤ੍ਰਨਿ, ਪੁਨ ਸੁਖ ਲਹਜੋ ਮਹਾਂਨੀ ॥ ੧੬ ॥ ਊਚੇ ਥਲ ਟਿਕਾਇ ਸਭਿ ਆਯੁਧ ਪੂਜਾ ਸੌਜ ਮੰਗਾਈ। ਲਗੇ ਨੁਰਾਤੇ ਸਗਰੇ ਪੂਜਨ ਚੰਡਿ ਕਾਲਕਾ ਮਾਈ ॥ ੧੭ ॥ ਚੰਡਿ ਚਰਿੱਤ੍ਰ ਪਾਠ ਨਿਤ ਹੋਵੈ ਸਹਿਸ-ਕ੍ਰਿਤ ਅਰੁ ਭਾਂਖਾ। ਧੂਪ ਦੀਪ ਚੰਦਨ ਕੌ ਚਰਚਤਿ ਫੂਲਮਾਲ ਬਹੁ ਰਾਖਾ ॥੧੮ ॥ ਚਮਰ ਫੇਰਿ ਕੇਤਿਕ ਚਿਰ ਸ਼੍ਰੀ ਪ੍ਰਭੁ ਪੂਜਾ ਪਾਠ ਕਰੈਤੇ। ਕਰਹਿੰ ਸਤੁਤਿ ਜਿਹੰ ਜੋਤਿ ਬਿਦਤਿ ਜਗ, ਨਾਮ ਅਧਿਕ ਸਿਮਰੈਤੇ* ॥ ੧੯ ॥

ਅਨੰਗਸ਼ੇਖਰਛੰਦ॥ 'ਨਮੋ ਅਨੰਤ ਕਾਰਣੀ[2], [3]ਪ੍ਰਪੋਖਣੀ, ਸੰਘਾਰਣੀ, ਭਵਾ, ਬਿਸਾਲ, ਤਾਰਣੀ[4],ਭਯੰਹਰੀ,ਅਖੰਡਕਾ[5]†। ਸਬੁੱਧਿ ਜੁੱਧ ਕ੍ਰੁੱਧਤਾ[6] ਬਿਰੁੱਧ

[1]ਪੈਰਾਂ ਨਾਲ ਦੱਬਕੇ ਤੇ ਹੱਥ ਫੇਰ ਕੇ। [2]ਜਿਸ (ਦੇਵੀ) ਦੀ। [3]ਅਨੰਤ (ਜੀਵਾਂ ਨੂੰ ਕਰਨ ਵਾਲੀ। [3]ਪਾਲਣ ਵਾਲੀ, ਨਾਸ਼ ਕਰਤਾ, ਕਲਿਆਨ ਕਰਨ ਵਾਲੀ, ਅਤਿ ਵੱਡੀ ਤੇ ਤਾਰਨ ਹਾਰੀ। [5]ਭ ਨਾਸ਼ਕ ਤੇ ਖੰਡਣ ਤੇ ਰਹਿਤ। [6]ਸਹਿਤ ਬੁੱਧ ਦੇ ਤੇ ਜੁੱਧ ਵਿਚ ਕ੍ਰੋਧ ਕਰਨ ਵਾਲੀ।

*ਦੇਵੀ ਪੂਜਨ ਪਰਿਥਾਇ ਦੇਖੋ ਪਿਛੇ ਰੁਤ ੩ ਅੰਸੂ ੧੨ ਦੇ ਅੰਤ ਦੀ ਟੂਕ।

†ਪਾ:—ਭਵਾ ਬਿਸਾਲ ਕਾਰਣੀ ਬਿਸਾਲ ਸ਼੍ਰੀ ਅਖੰਡਕਾ।

ਬੱਧ ਉੱਧਤਾ[੧], ਅਰੁੱਧ ਰਿੱਧਿ ਸਿੱਧਿ ਦਾ[੨], ਪ੍ਰਬੁੱਧ ਸ਼ੁੱਧ ਮੰਡਕਾ[੩]*।ਸਜੋਰ ਘੋਰ ਲੋਚਨਾ[੪], ਜਪੰਤਿ ਸੋਚ ਮੋਚਨਾ[੫], ਸੁਚੇਤ ਚਿਤ ਰੋਚਨਾ[੬], ਰਿਪੁਨਿ ਕੋ ਘਮੰਡਕਾ[੭]। ਨਿਸੁੰਭ ਸੁੰਭ ਖੰਡਕਾ[੮], ਅਸੁਰ ਦਲ ਦੰਡਕਾ, ਬਿਹੰਡ ਚੰਡ ਮੁੰਡਕਾ[੯], ਪ੍ਰਚੰਡ ਤੁੰਡ ਚੰਡਿਕਾ ! ॥੨੦॥ ਦ੍ਰਿੜੰਤਿ ਦੀਹ ਦਾੜਕਾ[੧੦], ਬਿਲੰਦ ਦੈਤ ਦਾਹਕਾ,ਨਿਕੰਦ ਕੈਟਭਾਨਕੀ[੧੧], ਅਮੰਦ ਤੇਜ ਜ੍ਵਾਲਕਾ[੧੨]। ਪ੍ਰਪਾਣ ਸ਼ੋਣ ਬੀਰਜਾ[੧੩],ਬਿਸਾਲ ਬਾਹੁਬੀਰਜਾ[੧੪],ਮਝਾਰ ਜੰਗ ਧੀਰਜਾ[੧੫], ਬਿਸ਼੍ਵੰਭਰੀ[੧੬] ਕਪਾਲਕਾ[੧੭]।[੧੮]ਨਖਾਨ ਪੁੰਜ ਤੀਖਨਾ,ਸਕ੍ਰੋਧ ਲਾਲਈਛਨਾ, ਦਿਖਾਇ ਰੂਪ ਭੀਛਨਾ ਸੁ ਭੁੱਛ ਸ਼ੱਤ੍ਰੁ ਬਾਲਕਾ[੧੮]†। ਸੁਦਾਸ ਪ੍ਰੀਤ ਪਾਲਕਾ, ਸਬੇਗ ਦੈਤ ਘਾਲਕਾ, ਗਰੇ ਮੈਂ ਮੁੰਡ ਮਾਲ ਕਾ,ਪ੍ਰਣਾਮਪਾਦ ਕਾਲਕਾ[੧੯]† ॥੨੧॥ ਦੋਹਰਾ॥ ਇੱਤ੍ਰਮਾਦਿਕ ਜੇ ਨਾਮ ਹੈਂ ਸਪਤ ਸਹੰਸ੍ਰ ਲੱਖ[੨੦]। ਸਿਮਰਤਿ ਉਚਰਤਿ ਖਾਲਸਾ ਸ਼੍ਰੀ ਸਤਿਗੁਰੂ ਪ੍ਰਤੱਛ[੨੧] ॥ ੨੨॥ ਅਨੰਗਸ਼ੇਖਰਛੰਦ ॥ ਇਸੀ ਪ੍ਰਕਾਰ ਨੌਰਤੇ[੨੨] ਪ੍ਰਪੂਜਤੇ ਸੁ ਆਯੁਧਾਨ[੨੩] ਚੰਦਨਾਦਿ ਫੂਲਮਾਲ ਧੂਪ ਕੋ ਜਗਾਵਤੇ‡।ਉਤੰਗ ਸੰਖ ਪੂਰਤੇ ਸੁ ਮੰਗਲੰ ਅਰੰਭਤੇ,ਬਿਸ਼ਾਲ ਸੋਜ ਹੋਮਤੇ,

---

[੧](ਜੁੱਧ ਵਿਚ) ਵੈਰੀਆਂ ਨੂੰ ਨਾਸ਼ ਕਰਨ ਨੂੰ ਉਦੇ ਰਹਿਣ ਵਾਲੀ। [੨]ਰਿੱਧੀਆਂ ਸਿਧੀਆਂ ਦੇਣ ਵਿਚ ਰੁਕਦੀ ਨਹੀਂ ਹੈ। [੩]ਸ਼ੁਧ ਗਿਆਨ ਦੇ ਮੰਡਣ ਵਾਲੀ। [੪]ਜ਼ੋਰ ਵਾਲੇ ਭਯਾਨਕ ਨੇਤ੍ਰਾਂ ਵਾਲੀ। [੫]ਜਪਣ ਵਾਲੇ ਦੀਆਂ ਸੋਚਾਂ ਦੀ ਨਾਸ਼ਕ।[੬](ਇੰਦ੍ਰ ਵਰਗੇ) ਸੁਦੇਤ ਚਿੱਤਾਂ ਨੂੰ ਖੁਸ਼ੀ ਕਰਨ ਵਾਲੀ। [੭]ਵੈਰੀਆਂ ਉਤੇ ਬਲਵਾਨ ਹੋਕੇ ਪੈਣ ਵਾਲੀ। [੮]ਸੁੰਭਨਿਸੁੰਭ ਨਾਮੇ ਰਾਖਸ਼ਾਂ ਦੀ ਨਾਸ਼ਕ। [੯]ਚੰਡ ਮੁੰਡ ਦੈਂਤ ਨੂੰ ਨਾਸ਼ ਕਰਨ ਵਾਲੀ। [੧੦]ਵਡੀਆਂ ਤਕੜੀਆਂ ਦਾੜ੍ਹਾਂ ਵਾਲੀ। [੧੧]ਕੈਟਭ ਆਦਿ (ਰਾਖਸ਼ਾਂ) ਦੀ ਨਾਸ਼ ਕਰਤਾ। [੧੨]ਅਗਨੀ ਦਾ ਤੇਜ ਵਿਸ਼ੇਸ਼ ਕਰਕੇ ਮੰਦ ਕਰਨ ਵਾਲੀ। (ਅ) (ਕਦੇ) ਨਾ ਮੰਦ ਪੈਣ ਵਾਲੇ ਅਗਨੀ ਤੇਜ ਵਾਲੀ। [੧੩](ਰਕਤ) ਬੀਜ ਆਦਿ ਦਾ ਲਹੂ ਪੀਣ ਵਾਲੀ। [੧੪]ਬਲ ਵਾਲੀਆਂ ਬਾਹਾਂ ਵਾਲੀ। [੧੫]ਜੰਗ ਵਿਚ ਧੀਰਜ ਵਾਲੀ। [੧੬]ਸੰਸਾਰ ਨੂੰ ਪਾਲਣ ਵਾਲੀ। [੧੭]ਕਪਾਲਾਂ (ਖੋਪਰੀਆਂ) ਦੀ (ਮਾਲਾ) ਧਾਰਨ ਵਾਲੀ। [੧੮]ਸਾਰੇ ਤਿੱਖੇ ਨਹੁਆਂ ਵਾਲੀ, ਕ੍ਰੋਧ ਨਾਲ ਲਾਲ ਅੱਖੀਆਂ ਵਾਲੀ, (ਐਸਾ) ਭਯਾਨਕ ਰੂਪ ਦਿਖਾਕੇ ਸ਼ੱਤ੍ਰੂਆਂ ਦੇ ਬਾਲਾਂ ਨੂੰ ਭੁੱਛਨ ਕਰਨ ਵਾਲੀ। [੧੯](ਐਸੀ) ਕਾਲਕਾ ਦੇ ਚਰਨਾਂ ਨੂੰ ਨਮਸਕਾਰ ਹੈ। [੨੦]ਇਕ ਲੱਖ ਸੱਤ ਹਜ਼ਾਰ। [੨੧]ਸ਼੍ਰੀ ਸਤਿਗੁਰੂ ਦੇ ਸਾਹਮਣੇ। [੨੨]ਨੁਰਾਤੇ। [੨੩]ਸ਼ਸਤ੍ਰ ਪੂਜਦੇ ਹਨ।

*ਏਹ ਸਾਰੇ ਵਿਸ਼ੇਸ਼ਣ ਅਕਾਲ ਪੁਰਖ ਦੇ ਹਨ। ਕੇਵਲ ਲਿੰਗ ਏਥੇ ਇਸਤ੍ਰੀ ਲਿੰਗ ਵਰਤਿਆ ਹੈ। ਇਸੇ ਵਜਕਤੀ ਸਬੰਧੀ ਹੁਣ ਅਗੇ ਬੀਰ ਰਸੀ ਤੇ ਰੌਦ੍ਰ ਰਸੀ ਸਗੁਣ ਉਪਮਾਂ ਦੇ ਵਾਕ ਆਉਣਗੇ। †ਇਹ ਦੋਵੇਂ ਤੁਕਾਂ ਕਈ ਨੁਸਖਿਆਂ ਵਿਚ ਨਹੀਂ ਹਨ।

‡ਨਉਰਾਤਿਆਂ ਦਾ ਪੂਜਨ ਆਦਿ ਦੇਵੀ ਪੂਜਨ ਵਾਂਙੂ ਇਤਿਹਾਸਿਕ ਗਲ ਨਹੀਂ।

ਸੋ ਧੂਮ ਕੋ ਉਠਾਵਤੇ।ਨਮੋ ਨਮੋ ਭਨੰਤਿ ਹੈਂ,ਸੁ ਬ੍ਰਹਮਕੋਚ[1] ਪਾਠ ਕੋਪਠੰਤ ਹੈ ਸੁਨੰਤ ਕੋਈ[2], ਜੋ ਬਿਜੈ ਸੁ ਗਾਵਤੇ। ਉਛਾਹ ਮੋਦ ਕੀਨਿਓ, ਪ੍ਰਸਾਦਿ ਬੰਟ ਦੀਨਿਓ, ਸਮੂਹ ਪਾਨ ਲੀਨਿਓ[3], ਸੁ ਖਾਇ ਚੀਤ ਭਾਵਤੇ ॥ ੨੩ ॥ ਦੁਸੈਹਿਰਾ ਕੇ ਦਸੋਸ ਮੈਂ ਤਿਹਾਵਲਾ ਖਿਸਾਲ ਕੀਨਿ ਨੌਮ ਪਾਤਿਸ਼ਾਹ ਕੋ ਸਥਾਨ ਅੱਗ੍ਰ ਜਾਇਕੈ। ਬਿਨੈ ਬਖਾਨਿ ਹਾਥ ਜੋਰਿ ਬੰਦਨਾ ਸੁ ਕੀਨਿਓ ਪ੍ਰਦੱਛਨਾ ਸੁ ਦੀਨਿ ਪਰਸਾਦਿ ਕੋ ਬ੍ਰਤਾਇ ਕੈ। ਨਿਕੋਤ ਫੇਰ ਆਇਕੈ, ਤੁਰੰਗ ਕੋ ਮੰਗਾਇਕੈ, ਮਤੰਗ ਸੰਗ ਪੂਜਿ ਪੂਜਿ[4], ਮੋਦ ਕੋ ਵਧਾਇਕੈ। ਅਹਾਰ ਫੇਰ ਖਾਇਕੈ ਅਰਾਮ ਥੋਰ ਪਾਇਕੈ ਅਫੀਮ ਸੋਂ ਮਿਲਾਇਕੈ ਸੁ ਦਾਸ ਭੰਗ ਲਜਾਇਕੈ ॥ ੨੪ ॥ ਸ਼ਨਾਨ ਕੀਨ ਸੋਚ ਤੇ ਸੁਧਾਰ ਕੋਸ ਪਾਸਕੋ[5] ਸਜਾਇ ਸੀਸ ਪਾਗ ਕੋ ਉਤੰਗ ਜ਼ੇਬ ਜਾਰ ਕੋ[6]।ਜਰਾਵ ਜ਼ੇਵਰਾਨਿ ਕੋ ਸਰੀਰ ਚੀਰ ਸੋਹਤੇ, ਕ੍ਰਿਪਾਨ ਪਾਇ ਗਾਤਰੇ ਨਿਖੰਗ ਅੰਗ ਧਾਰਿਕੈ। ਕਮਾਨ ਬਾਨ ਪਾਨ ਮੈਂ ਦਿਵਾਨ ਮੈਂ ਕਛੂਕ ਬੈਠਿ, ਬਾਹਰੋ ਚਲੰਨਿ ਕੋ ਤੁਰੰਗ ਸੋ ਹਕਾਰਿ ਕੈ। ਅਰੂਢਿ ਕੈ ਗਵੰਨ ਕੀਨਿ,ਦੁੰਦਭਾਨਿ ਚੋਬ ਦੀਨਿ, ਬੋਲਤੇ ਨਕੀਬ ਭਾਟ ਕੀਰਤੀ ਉਚਾਰਿਕੈ ॥ ੨੫॥ [7]ਬਿਲੋਕਿ ਬੈਨਤੇਯ ਕੋ ਕੁਵਾਇਦਾਂ ਤੁਫੰਗ ਕੀ, ਤੁਰੰਗ ਪੈ ਕਰੰਤਿ ਕੋ ਕਮਾਨ ਬਾਨ ਮਾਰਿਤੇ[7]।

---

[1]ਹਿੰਦੂ ਮਤ ਮੁਜਬ ਦੇਵੀ ਦੇ ਨਾਵਾਂ ਦਾ ਇਕ ਮੰਤ੍ਰ ਜਿਸ ਦੇ ਜਪ ਤੋਂ ਸਰੀਰ ਰੱਖਜਾ ਦਾ ਮਨੋਰਥ ਸਿੱਧ ਹੁੰਦਾ ਹੈ। ਖਾਲਸੇ ਵਿਚ ਬ੍ਰਹਮਕਵਚ:–'ਸਿਰ ਮਸੂਕ ਰਖ਼ਾ ਪਾਰਬ੍ਰਹਮੰ' ਵਾਲੇ ਸ਼ਲੋਕ ਦਾ ਪਾਠ ਹੈ ਕਿਉਂਕਿ ਇਸ ਵਿਚ ਬ੍ਰਹਮ ਦੇ ਨਾਮ ਹਨ ਤੇ ਰੱਖਜਾ ਦੀ ਯਾਚਨਾ ਹੈ ਤੇ ਨਾਮ ਨੂੰ ਕਵਚ ਗੁਰਬਾਣੀ ਵਿਚ ਦੱਸਿਆ ਗਿਆ ਹੈ, ਯਥਾ:–'ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ' ॥ [2]ਕੋਈ ਪੜ੍ਹਦਾ ਹੈ ਤੇ ਕੋਈ ਸੁਣਦਾ ਹੈ।[3]ਹੱਥੀਂ ਲੈਕੇ। [4]ਹਾਥੀਆਂ ਸਹਤ ਘੋੜੇ ਪੂਜਨ ਕੀਤੇ। [5]ਕੋਸਾਂ ਦੇ ਜੂੜੇ ਨੂੰ [ਪਾਸ=ਜੂੜਾ]। (ਅ) ਕੋਸਾਂ ਨੂੰ ਲਾਂਭੇਂ। (ਏ) ਕੋਸਾਂ ਨੂੰ ਫਾਸ ਰੂਪ ਕਹਿਣਾ ਭੀ ਇਕ ਕਵਿਤਾ ਦੀ ਸੁੰਦਰਤਾ ਹੈ, ਜਿਸ ਵਿਚ ਪ੍ਰੇਮੀਆਂ ਦੇ ਦਿਲ ਫਸ ਜਾਂਦੇ ਹਨ। [6]ਸ਼ੋਭਾ ਪ੍ਰਕਾਸ਼ ਕਰਕੇ। [7]ਦੇਖਣ ਲਗੇ:–ਵੈਨਤੇਯ ਯਾ ਗਰੁੜ ਵਯੂਹ ਦੀ ਰਚਨਾ, ਬੰਦੂਕ ਦੀ (ਚਾਂਦਮਾਰੀ), ਘੋੜੇ ਚੜ੍ਹਕੇ ਤੇ ਤੀਰ ਕਮਾਨ (ਦੀ ਨਿਸ਼ਾਨੇ ਬਾਜੀ ਆਦਿਕਾਂ ਦੀ) ਕਵਾਇਦ। [ਵੈਨਤੇਯ=ਸਨਾਤਨ ਕਵਾਇਦ ਵਿਚ ਸੈਨਾਂ ਨੂੰ ਖਾਸ ਖਾਸ ਸੂਰਤਾਂ ਦੇਕੇ ਵੰਡਿਆ ਕਰਦੇ ਸਨ, ਜਿਨ੍ਹਾਂ ਨੂੰ ਵਯੂਹ ਕਹਿੰਦੇ ਸਨ, ਸੈਨਾਪਤਿ ਵਿਚਕਾਹੇ ਹੁੰਦਾ ਸੀ। ਵਯੂਹਾਂ ਦੇ ਨਾਮ ਇਹ ਹਨ:–ਦੰਡ, ਵਰਾਹ, ਸ਼ਕਟ, ਮਕਰ, ਸੂਚੀ, ਚੱਕ੍ਰ, ਪਦਮ, ਬੱਜ੍ਰ, ਸ਼ਰੇਨ, ਮੰਡਲ, ਧੰਨੁ, ਬੈਨਤੇਯ (ਗਰੁੜ), ਸਰਵਤੋ ਭੱਦ੍ਰ। ਗਰੜ ਵਯੂਹ ਦੀ ਸ਼ਕਲ ਇਹ ਹੁੰਦੀ ਸੀ ਅਗੋਂ ਨੋਕਦਾਰ ਵਿਚੋਂ ਚੌੜੀ ਤੇ ਪਿਛਲਾ ਹਿੱਸਾ ਫੇਰ ਪਤਲਾ]।

ਧਵਾਇਕੈ ਕੂਮਾਇ ਸੈਲ ਮੈਲਤੇ ਬਗਲ[1] ਕੋਇ, ਏਵ ਆਯੁਧਾਨ ਕੋ ਪ੍ਰਹਾਰਿਕੈ ਦਿਖਾਰਿਤੇ। ਕਿਦਾਰ ਜੋ ਫਲਾਨਕੇ[2] ਲੁਟਾਇ ਦੀਨ ਕੇਤਨੇ[3], ਬਹੋਰ ਬ੍ਰਿੰਦ ਬਾਹੁਰੇ ਅਨੰਦ ਭੂਰ ਧਾਰਤੇ[4]।ਗੁਰੂ ਫਤੇ ਉਚਾਰਿਤੇ,ਸੁ ਰੂਪ ਕੋ ਨਿਹਾਰਤੇ,ਸੁਭਾਗਕੋ ਬਿਚਾਰਤੇ[5] ਬਿਲੰਦ ਹੀ ਪੁਕਾਰਤੇ॥੨੬॥ਲਲਿਤਪਦਛੰਦ ਸਕਟਨਾਲਕਾ[6] ਸ਼ੁਤਰਨਾਲਕਾ[7] ਗੁਰੂ ਸੰਗ ਘੁੜਨਾਲੇ[8]। ਤੋਪ, ਜੰਮੂਰ, ਜੰਜੈਲਨ,ਲਮਛੜ[9] ਲਏ ਤੁਫੰਗਨ ਜਾਲੇ।ਹੁਕਮ ਗੁਰੂ ਕੋ ਲੇ ਤਿਸ ਛਿਨ ਮਹਿੰ ਜੋ ਪਦਾਂਤਿ ਅਸਵਾਰ। ਸ਼ਲਖ[10] ਛੋਰਨੀ ਸ਼ੁਰੂ ਕਰੀ ਤਬਿ ਭਯੋ ਅੰਧ ਧੁੰਧਕਾਰਾ ॥ ੨੭ ॥ ਮਨਹੁੰ ਬ੍ਰਿੰਦ ਹੀ ਗਾਜ ਗਾਜ ਕਰਿ ਗਿਰ ਪਰ ਗਿਰ ਗਨ ਜਾਨੀ[11]।ਧੁਖੇ ਪਲੀਤੇ ਸ਼ਬਦਉਠਨੋ ਬਡ ਸੁਨੀਅਹਿ ਕਛੂ ਨ ਕਾਨੀ। ਕੇਤਿਕ ਚਿਰ ਲੌ ਸਤਿਗੁਰ ਠਹਿਰੇ ਸ਼ਲਖ ਬ੍ਰਿੰਦ ਕਰਿਵਾਈ। ਪੁਨ ਪੁਰਿ ਗਮਨੇ ਰਮਨੀ ਬੀਚਨਿ ਦਰਸੈਂ ਲੋਗ ਲੁਗਾਈ[12]॥੨੮॥ਉਤਰੇ ਆਨਿਪ੍ਰਭੂ ਘਰਿ ਸੁੰਦਰਚਿੱਤ੍ਰ ਬਚਿੱਤ੍ਰਤਿ ਹੋਮੂ[13]।ਸਿਖਸੰਗਤਿ ਦਰਸਹਿੰ ਮਨਮੁਦਤਹਿੰ ਪਾਇ ਜੋਗ ਅਰੁ ਛੋਮੂ। ਨੌਬਤ, ਦੁੰਦਭਿ, ਸੰਖ, ਨਫੀਰੀ, ਪਟਹਿ, ਢੋਲ, ਕਰਨਾਈ। ਬਜਹਿ ਮ੍ਰਿਦੰਗ, ਰਬਾਬ ਸਤਾਰਨਿ, ਗਾਵਹਿੰ ਪਾਇ ਵਧਾਈ ॥੨੯॥ ਗੁਨੀ ਕਵੀ ਕਰਿ ਸੁਜਸੁ ਕਵਿੱਤਨ ਆਨਿ ਅਨੇਕ ਸੁਨਾਵੈਂ।ਰੀਝੈਂ ਮੌਜ ਦੇਤਿ ਮਨ ਭਾਵਤਿ ਲੈ ਕਰਿ ਉਰ ਹਰਖਾਵੈਂ।ਉਤਸਵ ਭਯੋ ਸਭਿਨਿ ਸੁਖਦਾਇਕ ਖਾਨ ਪਾਨ ਕਰਿ ਸੋਏ। 'ਜੁਗ ਲਗਿ ਰਾਜ ਥਿਰਹੁ ਸਤਿਗੁਰ ਕੋ' ਕਹਿ ਅਸੀਸ ਸਭਿ ਕੋਏ ॥ ੩੦ ॥ ਇਤਿ ਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਦੁਸੈਹਰਾ ਉਤਸਵ' ਪ੍ਰਸੰਗ ਬਰਨਨੰ ਨਾਮ ਦੁਇ ਤ੍ਰਿੰਸਤੀ ਅੰਸੂ॥ ੩੨ ॥

੩੩. [ਮਾਤਾ ਜੀ ਨੂੰ ਸੰਤ ਦਰਸ਼ਨ]।

ਦੋਹਰਾ ॥ ਸ਼੍ਰੀ ਗੁਰ ਗੋਬਿੰਦ ਸਿੰਘ ਜੀ ਬਲੀ ਤਰੁਨ ਤਨ ਬੈਸ। ਦਿਨ ਪ੍ਰਤਿ ਬ੍ਰਿੱਧਤਿ ਖਾਲਸਾ ਦ੍ਵਜ ਚੰਦ ਨਭ ਜੈਸ॥ ੧ ॥ ਚੌਪਈ ॥ ਇਕ ਦਿਨ ਸ਼੍ਰੀ ਗੁਜਰੀ ਗੁਰ ਮਾਤਾ।ਪ੍ਰਾਤ ਭਈ ਜਲ ਬਿਮਲ ਸਨਾਤਾ[14]।ਪ੍ਰਥਮ ਪਾਠਕਰਿ

[1]ਵਗਲਨਾ=ਪਿੱਛੋਂ ਦੀ ਆਕੇ ਗਿਰਦ ਫਿਰਕੇ ਅਗਾਹਾਂ ਲੰਘ ਜਾਣਾ ਤਾਂ ਜੋ ਪਹਿਲਾ ਅਟਕ ਜਾਵੇ। (ਅ) ਬਗਲ (ਕੱਛ) ਵੱਲ ਨੂੰ। [2]ਖੇਤੀਆਂ ਫਲਾਂ ਦੀਆਂ। [3]ਕਿਤਨਿਆਂ ਦੀਆਂ। [4](ਫਲ ਲੁਟਣ ਤੋਂ) ਫਿਰ ਸਾਰੇ ਮੁੜੇ ਬਹੁਤ ਅਨੰਦ ਹੋਕੇ। [5](ਗੁਰੂ ਦਰਸ਼ਨ ਦੇ) ਸੁਭਾਗ ਨੂੰ ਵਿਚਾਰਦੇ ਹਨ। [6]ਗੜਿਆਂ ਪੁਰ ਲਦੀਆਂ ਤੋਪਾਂ। [7]ਊਠਾਂ ਉਪਰਲੀਆਂ ਤੋਪਾਂ। [8]ਘੋੜਿਆਂ ਉਪਰਲੀਆਂ ਤੋਪਾਂ। [9]ਬੰਦੂਕ ਦੀਆਂ ਕਿਸਮਾਂ। [10]ਇਕ ਵਾਰਗੀ ਬੰਦੂਕ ਆਦਿ ਦਾ ਛੋੜਨਾ। [11]ਬਿਜਲੀਆਂ ਗੱਜਕੇ ਪਹਾੜਾਂ ਉਪਰ ਗਿਰੀਆਂ ਸਭ ਨੇ ਜਾਣੀਆਂ। [12]ਨਰ ਨਾਰੀਆਂ। [13]ਭਾਵ ਸੁਨਹਿਰੀ। [14]ਜਲ ਨਾਲ ਅਸ਼ਨਾਨ ਕੀਤਾ।

ਜਪੁਜੀ ਕੇਰਾ ਅਪਰ ਪਵੀ ਗੁਰਬਾਨੀ ਫੇਰਾ ॥ ੨ ॥ ਪੁਨ ਸੁਖਮਨੀ ਪਾਠ ਕੋ ਕਰਿਤੇ। ਸਹਿਜ ਸੁਭਇਕ ਸ਼੍ਰੀ ਗੁਰ ਫਿਰਤੇ।ਸਾਦਰ ਤਬਿ ਹੀ ਨਿਕਟ ਬਿਠਾਏ। ਆਪ ਪਠਤਿ ਬਾਨੀ ਚਿਤ ਲਾਏ ॥ ੩ ॥ ਚਹਤਿ ਸ਼ੋਧ ਵੈਰਾਗ ਉਪਾਈ[1]। ਪਠਤਿ ਪਠਤਿ ਇਹ ਤੁਕ ਮੁਖ ਆਈ:–

ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖ ਖਾਟੀ ॥

॥੪॥ ਇਸਕੋ ਅਰਥ ਬਿਚਾਰਨੋ ਮਾਈ।ਪੁਨਹਿੰ ਪੁੱਤ੍ਰ ਸੰਗ ਗਿਰਾ ਅਲਾਈ। "ਹੇ ਸੁਤ ਸਭਿ ਥਲ ਗਮਤਾਵਾਨ ! ਹਾਥ ਬੱਦ੍ ਸਮ ਬਿਦਤ ਜਹਾਨ[2]॥੫॥ ਊਚ ਰੁ ਨੀਚ ਰੰਕ ਕੈ ਰਾਜਾ। ਸਾਧ ਅਸਾਧ ਲਖਹੁ ਸਭਿ ਪਾਜਾ[3]। ਇਨ ਤੁਕਹਨ ਮੈਂ ਜੋ ਭਿੱਪ੍ਰਾਯ[4]।ਹਰਖ ਸ਼ੋਕ ਰਹਿਨੋ ਇਕ ਭਾਇ॥੬॥ਇਸਪ੍ਰਕਾਰ ਕੋ ਸੰਤ ਬਿਸਾਲਾ। ਮੋਕਉ ਦਿਖਰਾਵਹੁ ਕਿਸ ਕਾਲ।ਦ੍ੰਦਨ[5] ਮਹਿੰ ਜਿਸ ਥ੍ਰਿਤੀ ਸਮਾਨ।ਮਾਨ ਅਮਾਨ,ਅਸੁਖ ਸੁਖ ਜਾਨ॥੭॥ਹਰਖਸ਼ੋਕ ਨਹਿੰ ਕਬਿ ਉਪਜੰਤਾ। ਸਦਾ ਏਕਰਸ ਕੋ ਨਿਬਹੰਤਾ[6]। ਜਿਸਕੀ ਐਸ ਅਵਸਥਾ ਹੋਇ। ਬਡੇ ਸਾਹਿਬਨ ਬਰਨੀ ਜੋਇ[7] ॥ ੮ ॥ ਉੱਜਲ ਅਰੁ ਬਛਭਾਗਾ ਮਾਤਾ। ਕਹਯੋ[8]ਦਿਖਾਵਹੁ ਤਿਹ ਸੱਖਜਾਤਾ[9]।ਰੁਚਿਰ ਮਨੋਰਥ ਜਨਨੀ ਕੇਰਾ। ਸੁਨਿ ਬੋਲੇ ਸਤਿਗੁਰ ਤਿਸ ਬੇਰਾ ॥੯॥ [8]ਅਸ ਪੁਰਸ਼ੋਤਮ ਸੰਤ ਸੁਚਾਲੀ[9]। ਪਿਖਹੁ ਨਿਸੰਸੈ ਹੋਵਤਿ ਕਾਲੀ। ਦਰਸ਼ਨ ਕਰਿਕੈ ਅਚਹੁ ਅਹਾਰਾ। ਕਰਹੁ ਪ੍ਰਤੀਖਨ ਭਾਵ ਉਦਾਰਾ[6] ॥੧੦॥ ਐਸਨਿ ਕਹੁ ਰਚਿ ਕਰਿ ਕਰਤਾਰਾ। ਲਖਹਿ ਸਫਲ ਸਿਰਜਨ ਜਗ ਸਾਰਾ।ਸ਼ੇਖ,ਸਾਰਦਾ,ਬੇਦ,ਬਿਰੰਚ[10]।ਕਰਿ ਨ ਸਕਹਿੰ ਜਿਹ ਮਹਿੰਮਾ ਰੰਚ[11] ॥ ੧੧ ॥ ਸਮਦਰਸੀ ਇਕਰਸ ਮਨ ਸ਼ਾਂਤਿ। ਮਹਾਂਪੁਰਖ ਪੂਰਨ ਅਵਿਦਾਤਿ। ਮਨਹੁ ਕਾਮਨਾ ਪੂਰਨ ਹੋਵਹੁ।ਨਿਹਸੰਸੈ ਦਰਸ਼ਨ ਕੌ ਜੋਵਹੁ[7] ॥ ੧੨ ॥ ਇਮ ਕਹਿ ਸਤਿਗੁਰ ਬਾਹਿਰ ਆਏ। ਜੋ ਸਭਿ ਸਿੱਖਨ ਕੋ ਸੁਖਦਾਏ। ਮਾਤਾ ਭਈ ਪ੍ਰਸੰਨ ਮਹਾਨਾ।–ਦੇਖਹੁ ਸੰਤ ਸੁ ਥ੍ਰਿਤੀ ਸਮਾਨਾ–॥ ੧੩ ॥ ਉਤਕੰਠਾ[12] ਜਿਸ ਕੇ ਉਰ ਏਵੀ। ਜਗਤਈਸ਼ ਕੀ ਜਨਨੀ ਦੇਵੀ। ਪ੍ਰਥਮ ਮਿਲਨੋ ਸ੍ਰੀ ਨਾਨਕ ਸੰਗ।ਭਾਈ ਬੁੱਢਾ ਸੁਮਤਿ

[1]ਭਾਵ ਵੈਰਾਗਵਾਨ ਹੋਕੇ ਮੁਕਤੀ ਦੀ ਇੱਛਾ ਕਰ ਰਹੀ ਹੈ। [2]ਹੱਥ ਤੇ ਧਰੇ ਬੇਰ ਵਾਂਙੂ ਸਾਰਾ ਜਹਾਨ ਆਪ ਪਰ ਰੌਸ਼ਨ ਹੈ। [3]ਸਾਰਿਆਂ ਦੇ ਪਾਜ ਨੂੰ ਜਾਣਦੇ ਹੋ। [4]ਤਾਤਪਰਯ। [5]ਦੁਖ ਸੁਖ, ਹਰਖ ਸ਼ੋਕ, ਮਾਨ ਅਪਮਾਨ ਆਦਿ ਜੋੜੇ। [6]ਭਾਵ ਥ੍ਰਿਤੀ ਨੂੰ ਇਕਰਸ ਰੱਖਦਾ ਹੋਵੇ। [7]ਵਡੇ ਗੁਰੂ ਸਾਹਿਬਾਂ ਨੇ। [8]ਸ੍ਰੇਸ਼ਟ ਰਹਿਣੀ ਵਾਲਾ। [9]ਉਦਾਰ ਭਾਵਨਾ ਨਾਲ ਉਡੀਕੋ। [10]ਸ਼ੇਸ਼ ਨਾਗ, ਸਰਸ੍ਵਤੀ ਵੇਦ ਤੇ ਬ੍ਰਹਮਾ"'। [11]ਥੋੜੀ ਥੀ। [12]ਇੱਛਾ।

ਉਤੰਗ ॥ ੧੪ ॥ ਗਯਾਨ ਅਵਸਥਾ ਬਿਖੈ ਅਰੂਢਾ। ਪ੍ਰਾਪਤਿ ਭਯੋ ਪਰਮ ਪਦ ਗੂਢਾ। ਖਟ ਪਤਿਸ਼ਾਹੀ ਲਗਿ ਜਗ ਰਹਸੋ। ਸਤਿਗੁਰੁ ਚਲਿਤ ਬਿੰਦ ਕੋ ਲਹਸੋ ॥ ੧੫ ॥ ਜਿਸ ਕੇ ਬਾਕ ਮਿਟੈਂ ਨਹਿੰ ਕਿਸ ਤੇ। ਉੱਤਮ ਅਪਰ ਕਹੋ ਕੋ ਤਿਸ ਤੇ। ਤਿਸ ਕੀ ਕੁਲ ਕੋ ਭੂਖਨ ਭਯੋ। ਨਾਮ ਸੁ ਰਾਮ ਕੁਇਰ ਜੋ ਥਿਯੋ ॥ ੧੬ ॥ ਜਨੁ ਦੀਪਕ ਤੇ ਦੀਪ ਜਗਾਯੋ। ਗਯਾਨ ਅਵਸਥਾ ਮਹਿੰ ਦਿਪਤਾਯੋ। ਸਿੱਖਨ ਮੁੱਖਨ ਸਤਿਗੁਰ ਘਰ ਕੇਰੇ। ਜਿਨ ਕੀ ਸਮਤਾ ਅਪਰ ਨ ਹੇਰੇ ॥੧੭ ॥ ਹੁਤੋ ਸਮੈ ਤਿਸ ਅੰਮ੍ਰਿਤਸਰ ਜੀ। ਲਖਸੋ ਬ੍ਰਿਤਾਂਤ ਸਰਬ ਗੁਰ ਘਰ ਜੀ।ਦਸਵੇਂ ਪਾਤਸ਼ਾਹ ਮਨ ਕੇਰਾ।-ਮਾਤਾ ਹਿਤ ਸੁ ਮਨੋ-ਰਥ ਮੇਰਾ ॥੧੮॥ ਦਰਸ ਅਵੱਸ਼ਯ ਕਰਨਿ ਕਹੁ ਕਾਲੀ। ਉਰ ਮਹਿੰ ਇੱਛਾ ਕੀਨਿ ਬਿਸਾਲੀ-। ਗਈ ਨਿਸਾ ਪਰਿ ਕਰਿਤੇ ਤਯਾਰੀ[1]। ਨਿਜ ਸੰਗਤਿ ਸੋਂ ਗਿਰਾ ਉਚਾਰੀ ॥੧੯॥ 'ਭਏ ਪ੍ਰਭਾਤਿ ਅਨੰਦਪੁਰਿ ਜਾਨਾ। ਮੁਝ ਪਸ਼-ਚਾਤੀ ਕਰਹੁ ਪਯਾਨਾ। ਮੈਂ ਏਕਾਂਕੀ ਸ਼ੀਘ੍ਰ ਸਿਧਾਊਂ। ਦਰਸ਼ਨ ਸ਼੍ਰੀ ਸਤਿ-ਗੁਰ ਕੋ ਪਾਊਂ॥੨੦॥ [2]ਤੁਮ ਤੇ ਪਹੁੰਚਸੋ ਜਾਇ ਸੁ ਜਾਵਤਿ।ਸ਼ੀਘ੍ਰ ਸਿਧਾਵਹੁ ਆਵਹੁ ਤਾਵਤ[2]। ਇਮ ਕਹਿ ਰੈਨ ਬਿਖੈ ਪਰਿ ਸੋਏ। ਭਈ ਪ੍ਰਭਾਤਿ ਜਾਗਿਬੋ ਹੋਏ ॥ ੨੧ ॥ ਕਰਿ ਇਸ਼ਨਾਨ ਪਾਠ ਜਪ ਕੀਨਾ। ਪੁਨ ਗੁਰ ਦਰਸ਼ਨ ਕੋ ਮਨ ਦੀਨਾ। ਭਯੋ ਤੁਰੰਗਨ ਪਰ ਆਰੂਢ। ਚਲਸੋ ਬੇਗ ਜਿਸ ਆਸ਼ੈ ਗੂਢ ॥ ੨੨ ॥ ਕਹਸੋ ਸਭਿਨਿ ਸੋਂ 'ਆਵਹੁ ਮਿਲੇ'। ਮੁਖ ਅਨੰਦਪੁਰ ਦਿਸ਼ਿ ਕਰਿ ਚਲੇ'। ਤੁਰਨ ਤੋਰਿ ਤੁਰੰਗਨਿ ਤਬੈ। ਗਮਨੈ ਮਾਰਗ ਤਜਿ ਕਰਿ ਸਬੈ[3] ॥ ੨੩ ॥ ਸ਼ੀਘ੍ਰ ਸਾਥ ਮਗ ਚਲਤੇ ਚਲਤੇ। ਭਾ ਮੱਧਯਾਨ ਭਾਨੁ ਕੁਛ ਢਲਤੇ। ਕੋਸ ਪਚੀਸਕ ਪਹੁੰਚੇ ਜਾਇ। ਪੈਂਡੋ ਦੂਰ ਰਹਸੋ ਪੁਰਿ ਥਾਂਇ ॥ ੨੪ ॥ ਇਤ ਸ਼੍ਰੀ ਗੁਜਰੀ ਪੁੰਨ ਮਹਾਨੀ। ਉਠੀ ਪ੍ਰਾਤਿ ਕਰਿ ਮੱਜਨ ਪਾਨੀ। ਜਪੁਜੀ ਆਦਿ ਪਾਠ ਕਰਿ ਬਾਨੀ। ਬੈਠੀ ਪੁਨ ਪ੍ਰਤੀਖਨਾ ਠਾਨੀ ॥ ੨੫ ॥ ਪੁੱਤ੍ਰ ਬਾਕ ਪਰ ਨਿਸ਼ਚਾ ਲੀਏ। ਭੋਜਨ ਜਲ ਅਚਿਬੋ ਨਹਿੰ ਕੀਏ।ਉਤਕੰਠਤਿ[4] ਬੈਠੀ ਬਡਭਾਗਨ।ਪੂਰਬ[5] ਸੰਤ ਪਿਖਿਨਿ ਅਨੁ-ਰਾਗਨ ॥ ੨੬ ॥ ਬੀਤੇ ਜਬਹਿ ਜਾਮ ਜੁਗ ਬੈਸੇ। ਸੁਤ ਢਿਗ ਪਠਸੋ ਦਾਸ ਕੋ ਐਸੇ। 'ਕਰਸੋ ਪ੍ਰਤੀਖਨ ਕਹੋ ਤੁਹਾਰੇ। ਨਹਿੰ ਆਯੋ ਨਹਿੰ ਅਚਸੋ

[1]ਤਿਆਰੀ ਕਰਦਿਆਂ ਰਾਤ ਪੈਗਈ।[2]ਜਿੰਨੀਛੇਤੀ ਤੁਹਾਥੋਂ ਪਹੁੰਚਿਆ ਜਾਵੇ ਉਤਨੀ ਛੇਤੀ ਤੁਰ ਪਓ ਤੇ ਆ ਜਾਵੋ।[3]ਸ਼ਾਰੇ(ਸ਼ਾਥੀਆਂ ਨੂੰ)ਛੱਡਕੇ ਰਸਤੇ ਪਏ।[4]ਉਡੀਕਵਾਨ।[5](ਅੰਨ ਛਕਣ ਤੋਂ) ਪਹਿਲੋਂ।

ਅਹਾਰੇ ॥੨੭॥ ਅਬਿ ਮੱਧਯਾਨ ਕਾਲ ਭੀ ਬੀਤਾ। ਰਹਿ ਗਜੋ ਮੋਰ ਮਨੋਰਥ ਰੀਤਾ। ਆਇ ਅਨੰਦਪੁਰਿ ਆਜ ਕਿ ਨਾਂਹੀ। ਨਿਪੁਨ ਜਿ ਸੰਤ ਗਯਾਨ ਕੇ ਮਾਂਹੀ ॥ ੨੮ ॥ ਅਬਿ ਜਿਮ ਕਹਹੁ ਕਰਹਿਂ ਤਿਸ ਰੀਤਿ'। ਸੁਨਿ ਬੋਲੇ ਸਤਿਗੁਰ ਮੁਦ ਚੀਤਿ। 'ਧੰਨ ਮਨੋਰਥ ਅਹੈ ਤੁਮਾਰਾ। ਕਰੀ ਪ੍ਰਤੀਖਨ ਧੰਨ ਉਦਾਰਾ ॥ ੨੯ ॥ ਉਪਜਾਵਹੁ[1] ਅਹਾਰ ਰਸਵਾਰੇ। ਮਧੁਰ ਸਲਵਣ ਅਨੇਕ ਪ੍ਰਕਾਰੇ। ਕਰਿਵਾਵਹੁ ਸਭਿ ਬਿਧਿ ਕੀ ਤਯਾਰੀ। ਸਕਲ ਪਰੋਸਹੁ ਥਾਲ ਮਝਾਰੀ ॥ ੩੦ ॥ ਜਬਿ ਸਭਿਹੂੰ ਬਿਧਿ ਇਹ ਕਰਿ ਲੈਹੋ। ਤਾਤਕਾਲ ਹੀ ਦਰਸ਼ਨ ਪੈਹੋ। ਨਹੀਂ ਬਿਲਮ ਅਬਿ ਆਵਨਿ ਮਾਂਹਿ। ਤਯਾਰੀ ਕਰਹੁ ਭਾਵ ਧਰਿ ਤਾਂਹਿ' ॥ ੩੧ ॥ ਜਿਸ ਪ੍ਰਕਾਰ ਸ਼੍ਰੀ ਗੁਰ ਫੁਰਮਾਯੋ। ਸੁਨਤਿ ਦਾਸ ਨੇ ਜਾਇ ਸੁਨਾਯੋ। ਪਰਮ ਪ੍ਰਸੰਨ ਜਨਨਿ ਮਨ ਭਯੋ। ਕਰਿਓ ਤਯਾਰ ਸੁ ਆਇਸੁ ਦਯੋ ॥੩੨॥ ਬਹੁ ਤੂਰਨ ਕਰਿ ਬਹੁ ਨਰ ਲਾਏ। ਬਿੰਜਨ ਨਾਨਾ ਭਾਂਤਿ ਕਰਾਏ। ਖਟਰਸ ਜੁਗਤ ਸ੍ਵਾਦਿ ਮਨ ਭਾਵਾ। ਅਪਨ ਹਜ਼ੂਰ ਥਾਲ ਮਹਿਂ ਪਾਵਾ ॥ ੩੩॥ ਸਰਬ ਪ੍ਰਕਾਰਨਿ ਕਰਿਕੈ ਤਯਾਰੀ। ਕਰਹਿ ਪ੍ਰਤੀਖਨ ਭਾਉ ਸੁ ਭਾਰੀ। ਜਬਿ ਮੱਧਯਾਨ ਚਲਯੋ ਮਗ ਆਵਤਿ। ਬੜ੍ਹਵਾ ਕੋ ਪ੍ਰੇਰਤਿ ਉਤਲਾਵਤ ॥ ੩੪ ॥ ਇਤ ਅਨੰਦਪੁਰਿ ਕੋ ਬਿਰਤਾਂਤ। ਜਾਨਯੋਂ ਰਾਮ-ਕੁਇਰ ਮਨ ਸ਼ਾਂਤਿ ।–ਪਹੁੰਚਯੋ ਜਾਇ ਨ ਅਜ਼ਮਤ ਬਿਨਾ। ਬਿਨ ਪਹੁੰਚੇ ਮਿਥਯਾ ਹੁਇ ਜਨਾ[2] ॥੩੫॥ ਤਯੋਂ ਹੀ ਕਰਨਿ ਸਭਿਨਿ ਬਨ ਆਇ। ਜਯੋਂ ਸਤਿਗੁਰ ਕੀ ਹੋਇ ਰਜਾਇ–। ਅਸ ਮਨ ਜਾਨਿ ਛਿਨਕ ਮਹਿਂ ਆਵਾ। ਸਤਿਗੁਰ ਕੇ ਪਗ ਸੀਸ ਨਿਵਾਵਾ॥੩੬॥ਬਾਰਿ ਬਾਰਿ ਅਭਿਬੰਦਨ ਕਰਿਹੀ। ਪਰਮ ਪ੍ਰੇਮ ਤੇ ਰੂਪ ਨਿਹਰਿਹੀ। ਕੁਸ਼ਲ ਬੂਝਿ ਗੁਰ ਸਾਦਰ ਭਾਖਾ। 'ਅਚਹੁ ਅਹਾਰ ਮਹਿਤ ਅਭਿਲਾਖਾ' ॥ ੩੭ ॥ ਦਾਸ ਏਕ ਕਰਿ ਦੀਨੋ ਸੰਗ। ਗਏ ਮਾਤ ਕੇ ਮਹਿਲ ਉਤੰਗ। ਕਰਯੋ ਹੁਤੋ ਤਬਿ ਥਾਲ ਸੁ ਤਯਾਰੀ।ਰਾਮਕੁਇਰ ਪਹੁੰਚਯੋ ਸਿਖ ਭਾਰੀ ॥ ੩੮ ॥ ਮਾਤਾ ਕੇ ਪਾਇਨ ਪਰ ਪਰਯੋ। ਪੂਰਨ ਜਾਂਹਿ[3] ਮਨੋਰਥ ਕਰਯੋ। ਸੁੰਦਰ ਆਸਨ ਤਹਾਂ ਡਸਾਵਾ। ਤਿਸ ਪਰ ਸਾਦਰ ਭਾਖਿ ਬਿਠਾਵਾ ॥ ੩੯ ॥ ਆਗੈ ਥਾਰ ਮਾਤ ਧਰਿ ਦੀਨਸਿ। ਅਪਨੇ ਹਾਥ ਬੀਜਨਾ ਲੀਨਸਿ। ਮੰਦ ਮੰਦ ਕਰਿ ਪੰਖ ਝੁਲਾਵਾ। ਧਰੇ ਭਾਵ ਭੋਜਨ ਅਚਵਾਵਾ ॥੪੦॥ ਮਹਾਂ ਪੁਰਖ ਪੂਰਨ ਮਨ ਜਾਨੇ। ਦਰਸ਼ਨ ਕਰਤਿ ਭਾਉ

[1]ਤਿਆਰ ਕਰੋ। [2]ਭਾਵ ਵੇਲੇ ਸਿਰ ਅੱਪੜੇ ਬਿਨਾਂ ਜਾਣਾ ਬ੍ਰਿਥਾ ਹੋ ਜਾਊ। [3]ਜਿਨ੍ਹਾਂ ਦਾ।

ਰਿਦ ਠਾਨੇ। ਬੂਝਨਿ ਲਗੀ ਮਾਤ ਸਤਿ ਭਾਏ। 'ਆਜ ਕਹਾਂ ਤੇ ਚਲਿ ਕਰਿ ਆਏ?'॥੪੧॥ਰਾਮਕੁਇਰ ਅਚਿ ਭੋਜਨ ਸੋਈ। ਬੋਲਸੋ ਹਾਥ ਜੋਰਿ ਕਰਿ ਦੋਈ। 'ਤਹਾਂ ਰਖੇ ਰਾਖੇ ਗੁਰ ਜਹਾਂ। ਜਹਾਂ ਪਠਾਵਹਿ ਜਾਵਹਿਂ ਤਹਾਂ ॥ ੪੨ ॥ ਪੁਤਲੀ ਕੇ ਅਧੀਨ ਕਸ਼ਾ ਅਹੈ। ਨਰ ਕੇ ਬਸ ਬਰਤੀ ਨਿਤ ਰਹੈ[1]। ਜਥਾ ਕਰਾਇ ਤਥਾ ਸੋ ਕਰਿਹੀ।ਤਿਮ ਸਤਿਗੁਰ ਕੇ ਹਮ ਅਨੁਸਰ ਹੀ ॥ ੪੩ ॥ ਹਮ ਸੁਛੰਦ ਕੁਛ ਕਰਿ ਸਕਿ ਨਾਂਹੀ। ਸਦਾ ਚਲਹਿਂ ਗੁਰ ਆਗਸ਼ਾ ਮਾਂਹੀ*'। ਇਮ ਕਹਿ ਨਮਹਿ ਮਾਤ ਕੋ ਕਰਿਕੈ। ਗੁਰ ਢਿਗ ਆਯੋ ਉਰ ਮੁਦ ਧਰਿਕੈ ॥ ੪੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤਰਥ ਰੁਤੇ 'ਸ਼੍ਰੀ ਰਾਮਕੁਇਰ' ਪ੍ਰਸੰਗ ਬਰਨਨੰ ਨਾਮ ਤੇਤੀਸਮੋਂ ਅੰਸੂ ॥ ੩੩ ॥

੩੪. [ਕੜਾਹ ਦੀ ਲੁੱਟ। ਭਾਈ ਰਾਮਕੁਇਰ ਜੀ]।

ਦੋਹਰਾ ॥ ਬੈਠਸੋ ਸ਼੍ਰੀ ਸਤਿਗੁਰ ਨਿਕਟ ਰਾਮਕੁਇਰ ਸ਼ੁਭ ਸੈਤ। ਸਿੱਖੀ ਕੀ ਲਛਮੀ ਮਹਾਂ ਜਿਨ ਕੇ ਦਿਪਤ ਅਨੰਤ[2] ॥ ੧ ॥ ਚੌਪਈ ॥ ਸ਼੍ਰੀ ਗੁਰ ਕੁਸ਼ਲ ਪ੍ਰਸ਼ਨ ਕਰਿ ਸਾਰੇ।ਕ੍ਰਿਪਾ ਦ੍ਰਿਸ਼ਟਿ ਤੇ ਬਹੁ ਸਤਿਕਾਰੇ।'ਗੁਰ ਸਿੱਖੀ ਕੇ ਤੁਮ ਆਧਾਰੇ। ਪਾਇ ਸੁਮਗ ਨਰ ਅਨਿਕ ਉਧਾਰੇ ॥ ੨ ॥ ਗੁਰ ਸਿੱਖੀ ਸਾਗਰ ਬਿਨੁ ਪਾਰੀ[3]†। ਸ਼ਰਧਾ ਕੋ ਨਿਸ਼ਚਾ ਬਰ ਬਾਰੀ[4]। ਸੱਤਸ਼ਨਾਮ ਸਿਮਰਨੋ ਨਿਰੰਤਰ। ਨਿਸ ਦਿਨ ਉਠਹਿਂ ਤਰੰਗ ਸੁ ਅੰਤਰ[5] ॥ ੩ ॥ ਹਉਮੈ ਸੁਰਤ ਬਿਸਾਰਨ ਕਰਨੀ[6]। ਇਹ ਪਾਵਨਤਾ[7] ਜਿਸ ਮਹਿਂ ਬਰਨੀ। ਪਰਮੇਸ਼ੁਰ ਕੋ ਕ੍ਰਿਤ ਭਲ ਭਾਵੈ[8]। ਸਦਾ ਅਗਾਧਪਨੋ ਦਰਸਾਵੈ ॥ ੪ ॥ ਸ਼੍ਰੀ ਨਾਨਕ ਅਰ ਦਸਮ ਸਰੂਪ। ਦਿਢ ਬੇਲਾ[9] ਦ੍ਵੈ ਲਖਹੁ ਅਨੂਪ। ਸਮ ਦਮ ਦਯਾ ਧਰਮ ਸੁਚ ਸ਼ਾਂਤੀ। ਰਹਤਿ ਰਾਖਣੀ ਗੁਰਮਤਿ ਭਾਂਤੀ[10] ॥ ੫ ॥ ਛਿਮਾ, ਸੌਚਤਾ, ਮੁਦਿਤਾ, ਪ੍ਰੀਤ। ਇਹ ਨਦ ਨਦੀ ਮਿਲਹਿਂ ਜਿਸ ਨੀਤ। ਸਿੱਖ ਸੈਤ ਜਲ-

---

[1](ਪੁਤਲੀ ਖਿਲਾਵਨਹਾਰ) ਨਰ ਦੇ ਅਨੁਸਾਰ ਵਰਤਦੀ ਰਹਿੰਦੀ ਹੈ। [2]ਬਿਅੰਤ ਸਿੱਖੀ ਦੀ ਸ਼ੋਭਾ। [3]ਗੁਰ ਸਿੱਖੀ ਸਮੁੰਦਰ ਹੈ ਬਿਨਾ ਪਾਰ ਤੋਂ ਭਾਵ ਅਪਾਰ। [4]ਸ੍ਰੇਸ਼ਟ ਜਲ। [5](ਉਸ ਸਮੁੰਦਰ) ਵਿਚ ਨਿਸਦਿਨ ਨਾਮ ਜਪਣਾ ਮਾਨੋਂ ਤ੍ਰੰਗ ਉੱਠਣੇ ਹਨ। [6]ਹੈਂਗਤਾ ਦੀ ਸੁਰਤ ਦਾ ਭੁਲਾਵਣਾ। [7]ਭਾਵ ਇਹ ਪਵਿੱਤ੍ਰਤਾ ਹੈ। [8]ਪਰਮੇਸ਼ੁਰ ਦੀ ਕ੍ਰਿਤ ਭਲੀ ਭਾਵਣੀ ਭਾਵ ਭਾਣਾ ਮੰਨਣਾ। [9]ਕਿਨਾਰੇ। (ਅ) ਨਦੀ ਦੇ ਦੋਹਾਂ ਕਿਨਾਰਿਆਂ ਦੇ ਜੰਗਲ। [10]ਗੁਰਮਤਿ ਅਨਕੂਲ ਰਹਿਤ ਰੱਖਣੀ।

*ਗੁਰੂ ਜੀ ਦੀ ਗੁਰੱਤ੍ਵ ਦਾ ਦਰਜਾ ਗਜਾਤ ਗੋਯ ਪੂਰਨ ਬ੍ਰਹਮ ਗਿਆਨੀ ਤੋਂ ਭੀ ਉੱਚਾ ਹੈ, ਇਹ ਗਲ ਭਾਈ ਰਾਮਕੋਰ ਜੀ ਨੇ ਇਥੇ ਸਪਸ਼ਟ ਕਰਕੇ ਮਾਤਾ ਜੀ ਨੂੰ ਲਖਾਈ ਹੈ।

†ਪਾਃ—ਗੁਰਮੁਖ ਸਿਖੀ ਸਿੰਧੁ ਅਪਾਰੀ।

ਜੰਤੁ ਅਪਾਰ।ਮੀਨ ਆਦਿ ਜੇ ਅਹੈਂ ਉਦਾਰਾ ॥ ੬॥ ਨਰਕ ਤਪਤ ਜਿਨ ਕਉ ਕਬਿ ਨਾਂਹੀ। ਦੁਖ ਸੁਖ ਮਹਿ ਜੋ ਤਜਿ ਨ ਸਕਾਹੀਂ।ਅਸ ਗੁਰ ਸਿੱਖੀ ਜਲਧ ਸਕਾਸਾ[1]। ਬੈਸ ਤੁਮਾਰੋ ਚੰਦ ਪ੍ਰਕਾਸ਼ਾ॥੭॥ਦੋਹਰਾ॥ਬੁੱਢਾ ਭਯੋ ਮਹਾ-ਤਮਾ ਛੁਯੋ ਬਿਕਾਰ ਨ ਲੇਸ਼ । ਸਦਾ ਏਕ ਰਸ ਮਹਿੰ ਰਹੈ ਅਪਰਨ ਹਤੇ ਕਲੇਸ਼[2]*' ॥੮॥ ਚੌਪਈ॥ ।ਰਾਮਕੁਇਰ ਸੁਨਿ ਬੈਸ ਬਡਾਈ।ਮਸਤਕ ਟੇਕਯੋ ਗ੍ਰੀਵ ਨਿਵਾਈ। ਮਨਹੁ ਲਾਜ ਕੋ ਭਾਰ ਉਦਾਰਾ[3]। ਸਹਯੋ ਨ ਜਾਇ,ਥਿਰਯੋ ਬਲ ਭਾਰਾ[4] ॥੯॥ ਇਮ ਕਰਿਕੈ ਸਨਮਾਨ ਘਨੇਰਾ।ਦੀਨਸਿ ਸ਼ੁਭ ਮੰਦਿਰ ਮਹਿੰ ਡੇਰਾ।ਦਿਵਸ ਚਾਰ ਮਹਿੰ ਸੰਗਤਿ ਸਾਰੀ।ਪ੍ਰਾਪਤਿ ਭਈ ਸ਼ੁਮਤਿ ਹੁਇ ਭਾਰੀ॥੧੦॥ਸਤਿਗੁਰ ਦਰਸਹਿੰ ਧਰਹਿੰ ਉਪਾਇਨ।ਸੀਸ ਨਿਵਾਵਹਿੰ ਕੋਮਲ ਪਾਇਨ।ਸਨੇ ਸਨੇ ਡੇਰਾ ਕਰਿ ਦੀਨਸਿ।ਸ਼੍ਰਮ ਮਾਰਗ ਨਿਰਬਿਰਤੀ ਕੀਨਸਿ ॥੧੧॥ਰੈਨ ਸੈਨ ਕਰਿ ਚੈਨ[5] ਸਮੇਤੇ।ਜਾਗੇ ਅੰਮ੍ਰਿਤ ਸਮੈਂ ਭਏ ਤੇ।ਸਤੁੱਦ੍ਰਵ ਸੁੰਦਰ ਸੀਤਲ ਨੀਰ। ਸੌਚ ਸ਼ਨਾਨਹਿੰ ਸਰਬ ਸਰੀਰ ॥ ੧੨ ॥ ਜਪੁਜੀ ਆਦਿ ਪਠਤਿ ਗੁਰਬਾਨੀ। ਸੱਤਿਨਾਮ ਸਿਮਰਹਿੰ ਅਘ ਹਾਨੀ। ਸਨੈ ਸਨੈ ਚਲਿ ਪੁਰਿ ਮਹਿੰ ਆਏ। ਰਾਮਕੁਇਰ ਕੇ ਸੰਗ ਸੁਹਾਏ॥੧੩॥ ਤਿਮ ਸਤਿ-ਗੁਰ ਕਰਿ ਸੌਚ ਸ਼ਨਾਨ । ਆਇ ਬਿਰਾਜੇ ਸਭਾ ਸਥਾਨ।ਸਕਲ ਸਿੱਖ ਤੈਸੇ ਚਲਿਆਏ। ਦਰਸਹਿੰ ਸਤਿਗੁਰ ਸੀਸ ਨਿਵਾਏ॥੧੪ ॥ ਰਾਮ ਕੁਇਰ ਲੇ ਸੰਗਤਿ ਸਾਰੀ। ਜਾਇ ਨਮੋ ਗੁਰ ਚਰਨ ਅਗਾਰੀ। ਜਥਾ ਕ੍ਰਮ ਸੁ ਬੈਠੇ ਗੁਰ ਪਾਸ । ਦਰਸ਼ਨ ਦਰਸਹਿੰ ਮੋਦ ਪ੍ਰਕਾਸ਼ਿ ॥ ੧੫ ॥ ਤਬਿ ਅਰਦਾਸੀ ਓਰ ਨਿਹਾਰਯੋ । ਮਹਾਂਰਾਜ ਗੁਰ ਬਾਕ ਉਚਾਰਯੋ । 'ਆਗਯਾ ਕੋਸ਼ਪ ਨਿਕਟ ਪਠਾਵਹੁ । ਏਕ ਹਜ਼ਾਰ ਰਜਤਪਣ ਲਯਾਵਹੁ ॥ ੧੬॥ ਸਭਿ ਕੋ ਪੰਚਾਂਮ੍ਰਿਤ ਕਰਿਵਾਇ।ਹੁਇ ਤਯਾਰ ਆਨਹੁ ਸਹਿਸਾਇ' । ਸੁਨਿ ਕੈ ਗਯੋ ਕ੍ਰਿਤ ਸਭਿ ਕਰਿਕੈ[6] । ਲਯਾਵਤਿ ਭਯੋ ਸ਼ੀਘ੍ਰਤਾ ਧਰਿਕੈ ॥ ੧੭ ॥ ਪੁਨਹਿੰ ਸਿੱਖ ਸਗਰੇ ਬੁਲਵਾਏ। ਸੁਨਿ ਸੁਨਿ ਆਨਿ ਮਿਲਹਿੰ ਇਕ ਥਾਏਂ । ਸ਼੍ਰੀ ਸਤਿਗੁਰ

[1]ਐਸੇ ਗੁਰਸਿੱਖੀ (ਰੂਪੀ) ਸਮੁੰਦਰ ਦੇ ਪਾਸ..... [ਸੰਸ:, ਸਕਾਸ਼=ਪਾਸ, ਕੋਲ]। [2]ਹੋਰਨਾਂ (ਸਿੱਖਾਂ) ਦੇ ਕਲੇਸ਼ ਦੂਰ ਕੀਤੇ। [3]ਬਹੁਤ। [4]ਰਾਮਕੁਇਰ ਨੇ ਗਿੱਚੀ ਨਿਵਾਈ ਹੈ ਉਸ ਦਾ ਰੂਪਕ ਬੰਨ੍ਹਦੇ ਹਨ ਕਿ ਮਾਨੋਂ ਆਪਣੀ ਕੁਲ ਦੀ ਉਸਤਤ ਸੁਣਨੀ ਇਕ ਲੱਜਿਆ ਦਾ ਭਾਰੀ ਬੋਝ ਸੀ ਜੋ ਸਹਾਰਿਆ ਨਹੀਂ ਗਿਆ ਤੇ ਉਸ ਭਾਰ ਨੇ ਧੌਣ ਮੱਥਾ ਟੇਕਣ ਵਿਚ ਨਿਵਾ ਦਿੱਤੀ। [5]ਆਰਾਮ। [6]ਸਾਰਾ (ਕੜਾਹ ਪ੍ਰਸ਼ਾਦ ਦਾ) ਕੰਮ ਕਰਕੇ।

*ਪਾ:—ਸਦਾ ਰਹਿਤ ਗੁਰ ਚਰਨ ਲਗਿ ਤਜਾਗੇ ਸਕਲ ਕਲੇਸ਼ ।

ਕੋ ਪਗ ਕਰਿ ਬੰਦਨ। ਬੈਠੈਂ ਦਰਸਤਿ ਹੈ ਅਭਿਨੰਦਨ[1] ॥ ੧੮ ॥ ਰਾਮ ਕੁਇਰ ਸੰਗਤਿ ਜੁਤਿ ਤਹਾਂ। ਪੂਰਨ ਸਭਾ ਭਈ ਸੁਖ ਮਹਾਂ। ਪਾਤਿਸ਼ਾਹ ਦਸਵੇਂ ਗੁਰ ਸੋਹੈਂ। ਬਿਗਸਾਵਤਿ ਮੁਖ ਕਮਲ ਮਨੋ ਹੈਂ ॥੧੯॥ ਕ੍ਰਿਪਾ ਸਨੇ ਬਰ ਬੋਲਤਿ ਬੋਲ। [2]ਕੁੰਡਲ ਡੋਲ ਕਪੋਲਨਿ ਲੋਲ। ਦੇਖਿ ਦੇਖਿ ਸਿਖ ਜੀਵਤਿ ਮਾਨੋਂ[2]।ਮਿਟਹਿੰ ਪਾਪ ਦੁਖ ਦੋਖ ਮਹਾਂਨੋ॥੨੦॥ ਪਿਖਨੋ ਤਿਹਾਵਲ ਕੀ ਦਿਸ਼ਿ ਫੇਰ। ਆਗਜ਼ਾ ਦੇਤਿ ਭਏ ਤਿਸ ਬੇਰ। 'ਲੂਟ ਲੇਹੁ ਸਭਿ ਕਰਹੁ ਅਹਾਰਾ'। ਕਹਤਿ ਉਠੇ ਸਤਿਗੁਰ ਦਰਬਾਰਾ ॥ ੨੧ ॥ ਮਹਿਲਾਨ ਬਿਖੈ ਬਿਰਾਜੇ ਜਾਇ।ਪਾਛੈ ਉਠੇ ਸਿੰਘ ਸਹਿਸਾਇ।ਕਰਹਿ ਸ਼ੀਘ੍ਰਤਾ ਲੂਟਮਚਾਈ। ਲੇ ਲੇ ਜਾਹਿੰ ਤਹਾਂ ਸਮੁਦਾਈ ॥ ੨੨ ॥ ਜਿਤੋ ਜਿਤੋ ਜਿਸ ਜਿਸ ਨੇ ਲੀਨਸਿ।ਡੇਰੇ ਜਾਇ ਸੁ ਖੈਬੋ ਕੀਨਸਿ।ਦੁਇ ਤ੍ਰੈ ਚਹੁੰ ਕੋ ਜਿਤਿਕ ਅਹਾਰੇ। ਇਕ ਇਕ ਲੇ ਗਮਨਨੋਂ ਬਲ ਭਾਰੇ॥੨੩॥ਲੂਟਤਿ ਅਧਿਕੈਂ ਰੌਰ ਮਚਾਵਾ। ਦੂਰ ਦੂਰ ਲੌ ਬਹੁ ਸੁਨਿ ਪਾਵਾ। ਰਾਮਕੁਇਰ ਪਿਖਿ ਕੈ ਗੁਰ ਤੌਰ[3]। ਅੰਤਰਮੁਖੀ ਭਯੋ ਤਿਸ ਠੌਰ ॥ ੨੪ ॥ ਬ੍ਰਿਤੀ ਸੰਕੋਚੀ ਕੂਰਮ ਨਜਾਈਂ[4]। ਬੈਠਨੋ ਅਚਲ ਸਮਾਧਿ ਲਗਾਈ। ਨਹਿੰ ਲੂਟਨ ਕੀ ਦਿਸ਼ਾ ਨਿਹਾਰਨੋ। ਸ਼੍ਰੀ ਗੁਰ ਕੋ ਕੁਛ ਖਯਾਲ ਬਿਚਾਰਨੋ ॥ ੨੫ ॥ ਰਾਮਕੁਇਰ ਕੀ ਸੰਗਤਿ ਜੋਇ। ਅਪਨੇ ਗੁਰ ਕੀ ਗਤਿ ਕੋ ਜੋਇ। ਰੋਕਿ ਰਿਖੀਕਨਿ ਬੈਠੇ ਰਹੇ। ਉਠੇ ਨ ਹਾਲੇ[5], ਬਾਕ ਨ ਕਹੇ ॥ ੨੬ ॥ ਜਸੋਂ ਕੇ ਤਸੋਂ ਟਿਕ ਰਹੇ ਬਿਚਾਰੇ। ਅਪਰ ਸਿੱਖ ਲੇ ਗਮਨੇ ਸਾਰੇ।ਬੀਤ ਗਯੋ ਪੁਨ ਕੇਤਿਕ ਕਾਲ। ਰਾਮ ਕੁਇਰ ਤਨ ਭਈ ਸੰਭਾਲ ॥੨੭॥ ਖੋਲਿ ਬਿਲੋਚਨ ਨਿਜ ਸਿਖ ਹੇਰੇ। ਉਠਿ ਗਮਨਨੋਂ ਪ੍ਰਾਪਤਿ ਭਾ ਡੇਰੇ। ਪ੍ਰਸ਼ਨ[6] ਪ੍ਰਸੰਗ ਸਕਲ ਮਹਿੰ ਭਯੋ। 'ਨਹੀਂ ਤਿਹਾਵਲ ਲੂਟਨ ਕਿਯੋ॥੨੮॥ਸੰਗਤਿ ਸਹਿਤ ਧੀਰ ਕੋ ਧਾਰੇ।ਰਹੋ ਸਥਿਤ ਨਹਿੰਹਾਥ ਨਿਕਾਰੇ'। ਸ਼੍ਰੀ ਗੁਜਰੀ ਸੁਨਿ ਸ਼ੋਣ ਮਝਾਰੀ।—ਦੁਖ ਸੁਖ ਮਹਿੰ ਸਮ ਬ੍ਰਿਤੀ-ਬਿਚਾਰੀ ॥੨੯॥—ਕੰਚਨ ਮਾਟੀ ਸਮ ਹੈ ਜਿਨ ਕੋ।ਅਲਪ ਬਾਤਿ ਇਹ ਕਯਾ ਹੈ ਤਿਨ ਕੋ—। 'ਧੰਨਯ ਧੰਨਯ' ਮਾਤਾ ਜੀ ਕਹੈਂ।—ਇਹ ਬ੍ਰਿਤਿ ਬਡ ਭਾਗਨ ਤੇ ਲਹੈਂ ॥ ੩੦ ॥ ਪਰਮੇਸ਼ੁਰ ਕੀ ਮੂਰਤਿ ਸੋਈ। ਹਰਖ ਸ਼ੋਕ ਬਿਨਸੇ ਜਿਨ ਦੋਈ—। ਮਹਿਮਾਂ ਮਹਾਂ ਮਾਨਿ ਮਨ ਮਾਂਹੀ। ਅਪਨ ਸਮੀਪਨਿ

---

[1]ਪ੍ਰਸੰਨ ਹੋ ਹੋਕੇ। [2]ਸੁੰਦਰ ਗੱਲ੍ਹਾਂ ਤੇ ਕੁੰਡਲਾਂਦੀ ਡੋਲ ਵੇਖ ਵੇਖਕੇ ਸਿਖਜੀਉਂਦੇਹਨਮਾਨੋਂ।[3]ਸੁਭਾਉ ਨੂੰ। [4]ਕਛੂਵਾਂਗੂ ਜਿਵੇਂ ਉਹਹਥ ਪੈਰਸੰਕੋਚ ਲੈਂਦਾਹੈ।[5]ਨਾ ਉੱਠੇ ਨਾ ਹਿੱਲੇ। [6]ਖਿਲਰ ਗਿਆ।

ਸਾਥ ਸਰਾਹੀਂ[੧]॥੩੧॥ਬੀਤ ਗਯੋ ਦਿਨ ਨਿਸ ਇਸ ਭਾਂਤੀ।ਸੌਚ ਸ਼ਨਾਨਹਿੰ ਪੁਨਹਿੰ ਪ੍ਰਭਾਤੀ। ਬੈਠੇ ਸਤਿਗੁਰ ਲਾਇ ਦਿਵਾਨ। ਬੰਦਹਿੰ ਚਰਨ ਕਮਲ ਸਿਖ ਆਨਿ ॥੩੨। ਰਾਮ ਕੁਇਰ ਸਹਿ ਸੰਗਤਿ ਆਵਾ। ਕਰਿ ਪਗ ਨਮੋ ਬੈਠਿ ਹਰਖਾਵਾ। ਸਤਿਗੁਰ ਦਰਸ਼ਨ ਪ੍ਰੇਮ ਮਹਾਨੇ। ਦਿਵਸ ਜਾਮਨੀ ਜਿਨ ਕੋ ਧਯਾਨੇ ॥੩੩॥ ਸਭਿ ਘਟਿ ਘਟਿ ਕੀ ਗਯਾਤਾਵਾਰੇ। ਪਿਖਿ ਸੰਗਤਿ ਕੌ ਬਾਕ ਉਚਾਰੇ। 'ਕਸੋਂ ਕਰਾਹੁ ਤੁਮ ਲੀਨਹੁ ਨਾਂਹੀ ?। ਰਹੀ ਰਿਦੇ ਮਹਿੰ ਸ੍ਵਾਦਨ ਚਾਹੀ[੨] ॥੩੪॥ ਸਮ ਚਿਤ ਰਾਮ ਕੁਇਰ ਦਿਸ਼ਿ ਦੇਖਿ। ਤੁਮ ਕਸੋਂ ਕੀਨਸਿ ਦੰਭ ਵਿਸ਼ੇਖ? ਇਕ ਤੌ ਹਮਰੀ ਆਗਯਾ ਭਈ। ਦੁਤੀਏ ਬਾਂਛਤਿ ਬਿਧਿ ਨਿਰਮਈ[੩] ॥੩੫॥ ਤਊ ਤੁਮਹੁ ਨੇ ਦੰਭ ਕਮਾਵਾ। ਜਿਸ ਤੇ ਮਨ ਕੋ ਨਹਿੰ ਨ ਥਿਰਾਵਾ[੪]।ਯਾਂਤੇ ਤੁਮਰੇ ਮੇਲ ਮਝਾਰੀ।ਹੁਇ ਪਖੰਡ ਕੋ ਬਾਸਾਕਾਰੀ ॥੩੬॥ ਜਿਸ ਕਲਜੁਗ ਤੇ ਡਰ ਉਰ ਚੀਨ। ਰਾਮ ਕੁਇਰ ਨਹਿੰ ਲੂਟਨਿ ਕੀਨਿ। ਸਭਿ ਲੋਕਨ ਕੋ ਜੋ ਕਲਿਕਾਲ। ਪ੍ਰਵਿਸ਼ਹਿ ਪੌਰਨ ਮਾਰਗਿ ਚਾਲ[੫] ॥੩੭॥ ਸੋ ਇਨ ਕੈ ਪਹੁੰਚੈ ਇਸ ਭਾਇ। ਢਾਂਯਹਿ ਕੋਟਨ ਕੋ ਪ੍ਰਵਿਸ਼ਾਇ[੬]। ਕਿਮ ਬਚਾਉ ਨਹਿੰ ਬਨਹਿ ਤੁਮਾਰੇ। ਕਲਜੁਗ ਬਰਤੈ ਇਸੀ ਪ੍ਰਕਾਰੇ[੭] ॥ ੩੮ ॥ ਰਾਮ ਕੁਇਰ ਸੁਨਿਕੈ ਗੁਰਬਾਨੀ। ਹਾਥ ਜੋਰਿ ਕਰਿ ਬਿਨੈ ਬਖਾਨੀ।–ਹਮਰੇ ਘਰ ਕਲਿ ਕਾਲ ਪ੍ਰਤਾਪੂ।ਹੁਇ ਪ੍ਰਵਿਸ਼ਨ–ਇਹੁ ਬਖਸ਼ਹੁ ਆਪੂ॥੩੯॥ਪਰਾਲਬਧ ਕੋ ਓਰਕ ਹੋਹੀ[੮]।ਤਨ ਕੋ ਤਯਾਗਨ ਹੈ ਜਬਿ ਮੋਹੀ। ਕਿਤਿਕ ਕਾਲ ਤਿਸ ਕੇ ਪਸ਼ਚਾਤੀ। ਸਭਿ ਜਗ ਮਹਿੰ ਬਿਥਰਹਿ ਬੱਖਯਾਤੀ ॥ ੪੦ ॥ ਮਮ ਸੁਤ ਕੋ ਜਬਿ ਸੁਤ ਉਪਜਾਇ। ਤਬਿ ਤੁਮ ਵਾਕ ਫੁਰਹੁ ਸਤਿ ਭਾਇ'। 'ਏਵ ਮਸਤ' ਪੁਨ ਗੁਰੂ ਬਖਾਨੀ। ਨਿਜ ਸਿਖ ਕੀ ਬਾਨੀ ਕਹੁ ਮਾਨੀ॥੪੧॥ਰਾਮ ਕੁਇਰ ਕੇ ਭਾ ਜਬਿ ਪੋਤਾ। ਤਬਿ ਇਨ ਕੇ ਘਰ ਕਲੀ ਉਦੋਤਾ। ਕਰੇ ਕੁਕਰਮ ਜਗਤ ਮਹਿੰ ਜਾਨਿਯ। ਬਹੁਰ ਬੀਸ

[੧](ਮਾਤਾ ਜੀ) ਆਪਣੀਆਂ ਨਿਕਟ ਵਰਤੀ (ਬੀਬੀਆਂ) ਪਾਸ ਸਲਾਹੁਤ ਕਰਦੇ ਹਨ (ਰਾਮ ਕੌਰ ਜੀ ਦੀ)। [੨]ਤੁਹਾਡੇ ਰਿਦੇ ਵਿਚ ਸਵਾਦਾਂ ਦੀ ਚਾਹ ਰਹੀ (ਜੇ ਖਾ ਲੈਂਦੇ ਤਾਂ ਪੂਰੀ ਹੋ ਜਾਂਦੀ)। [੩]ਦੂਜੇ ਵਿਧੀ ਮਨ ਅਨਕੂਲ ਸੀ ਭਾਵ ਕੜਾਹ ਖਾਣਾ ਮਨ ਪਸੰਦ ਦਾ ਕੰਮ ਸੀ ਕੋਈ ਦੁਖ ਤਸੀਹੇ ਦਾ ਕੰਮ ਨਹੀਂ ਸੀ। [੪]ਜਿਸ (ਦੰਭ) ਕਰਕੇ ਮਨ ਭੀ ਨਹੀਂ ਟਿਕਿਆ। [੫]ਦਰਵਾਜ਼ਿਆਂ ਥਾਣੀ ਚੱਲਕੇ ਪ੍ਰਵੇਸ਼ ਕਰਦਾ ਹੈ। [੬]ਕਿਲਿਆਂ ਤੋਂ ਛਾਲਾਂ ਮਾਰਕੇ ਪ੍ਰਵੇਸ਼ ਕਰੇਗਾ। [੭]ਕਲਜੁਗ ਦੇ ਪ੍ਰਵੇਸ਼ ਹੋਣ ਦਾ ਇਹ (ਵਾਕ)। [੮](ਮੇਰੀ) ਪਰਾਲਬਧ ਦਾ ਅੰਤ ਜਦ ਹੋਵੇਗਾ ਭਾਵ ਜਦੋਂ ਮੇਰਾ ਸਰੀਰ ਛੁਟੇਗਾ।

ਬਿਨਸਸੋ ਪਹਿਚਾਨਿਯ*॥੪੨॥ਨਹਿੰ ਤਬਿ ਰਾਮਕੁਇਰ ਨੇ ਕਹਯੋ। ਨਹਿੰ

*ਇਸ ਵੇਲੇ ਦੀ ਸਤਿਗੁਰਾਂ ਦੀ ਰੂਹਾਨੀ ਰਮਜ਼ ਜ਼ਰਾ ਡੂੰਘੇਰੀ ਹੈ। ਸਾਹਿਬ ਰਾਮਕੌਰ ਜੀ ਨੇ ਜੋ ਕੜਾਹ ਨਹੀਂ ਲੁੱਟਿਆ ਇਸ ਵਿਚ ਤਿਆਗ ਹੈ ਕਮਾਲ ਦਾ, ਬ੍ਰਿਤੀ ਦੀ ਅਚਾਹਤਾ ਹੈ। ਪੂੰਜੂ ਤਿਆਗ ਕੋਈ ਆਪਣੇ ਆਪ ਵਿਚ ਕਮਾਲ ਨਹੀਂ, ਕਿਸੇ ਕਮਾਲ ਦੀ ਪ੍ਰਾਪਤੀ ਦਾ ਸਹਾਇਕ ਹੈ, ਇਸ ਕਰਕੇ ਕਿਤੇ ਤਿਆਗ ਦਾ ਤਿਆਗ ਬੀ ਜਾਕੇ ਸਿੱਖਣਾ ਪੈਂਦਾ ਹੈ, ਅਰ ਉਹ ਤਿਆਗ ਦਾ ਤਿਆਗ ਗ੍ਰਹਿਣ ਨਹੀਂ ਹੁੰਦਾ। ਇਸ ਵੇਲੇ ਸਤਿਗੁਰੂ ਦਾ ਹੁਕਮ ਹੁਣ ਵਿਸ਼ੇਸ਼ ਵਸਤੂ ਸੀ, ਇਸ ਦੇ ਅੱਗੇ ਤਿਆਗ ਦਾ ਤਿਆਗ ਲੋੜੀਦ ਸੀ। ਰਾਮ ਕੌਰ ਜੀ ਦਾ ਕੜਾਹ ਲੈਣਾ ਗ੍ਰਹਿਣ ਬ੍ਰਿਤੀ ਕਦੇ ਨਾ ਬਣਦਾ, ਕਿਉਂਕਿ ਤਿਆਗ ਤਾਂ ਉਹਨਾਂ ਦੇ ਸੁਭਾਵ ਭੂਤ ਹੋ ਚੁਕਾ ਸੀ। ਹੁਣ ਹੁਕਮ ਹੋਏ ਤੇ ਕਿਸੇ ਹੋਰ ਭਾਵ ਨਾਲ ਤਿਆਗ ਦਾ ਸਾਵਧਾਨ ਰੱਖਣਾ ਇਕ ਲੇਸ਼ਾ-ਵਿਦਜਾ ਯਾ ਸੂਖਮ ਹਉਂ ਦੀ ਹੀ ਸੂਰਤ ਰੱਖਦਾ ਸੀ ਜੋ ਰਜ਼ਾ ਦੀ ਲਹਿਰ ਵਿਚ ਇਕ ਰੁਕਾਵਟ ਸੀ। ਇਸ ਨੂੰ ਤਜਾਗਣਾ ਚਾਹੀਦਾ ਸੀ। ਤਜਾਗ ਬ੍ਰਿਤੀ. ਦੀ ਹਉਂ ਨੂੰ ਤਜਾਗਣਾ ਤਜਾਗ ਦਾ ਤਜਾਗ ਹੈ। ਇਸ ਪਰਮ ਸੂਖਮ ਹਉਂ ਨੂੰ ਬੀ ਸਤਿਗੁਰ ਸੂਰੇ ਨੇ ਦੂਰ ਕੀਤਾ ਹੈ। ਰਾਮ ਕੌਰ ਜੀ ਦੀ ਸੰਗਤ ਨੇ ਆਪਣੇ ਮੁਰਸ਼ਿਦ ਦੀ ਰੀਸ ਕਰਕੇ ਨਹੀਂ ਸੀ ਲੁੱਟ ਪਾਈ। ਉਹਨਾਂ ਨੂੰ ਜੋ ਸੂਰੇ ਸਤਿਗੁਰੂ ਨੇ ਪ੍ਰਸ਼ਨ ਕੀਤਾ ਹੈ ਕਿ ਤੁਸਾਂ ਕਿਉਂ ਨਹੀਂ ਲਿਆ ਤੇ ਨਾਲ ਹੀ ਉਹਨਾਂ ਦਾ ਦਿਲ ਖੋਹਲਕੇ ਦੱਸ ਦਿਤਾ ਹੈ ਕਿ ਚਿਤ ਤਾਂ ਰਸਾਂ ਕਸਾਂ ਤੇ ਫਤਹ ਨਹੀਂ ਪਾ ਚੁਕਾ ਹੋਇਆ, ਪਰ ਰੀਸ ਕਰਕੇ ਰੁਕੇ ਰਹੇ। ਸੰਗਤ ਦੀ ਆਪੇ ਤੇ ਕਾਬੂ ਦੀ ਸਿਫਤ ਤਾਂ ਇਸ ਰਵਸ਼ ਵਿਚ ਉਪਮਾਂ ਜੋਗ ਹੈ ਪਰ ਹੁਕਮ ਹੋਣ ਦੀ ਹਾਲਤ ਵਿਚ ਰੁਕਣਾ ਤੇ ਅੰਦਰੋਂ ਜੀ ਕਰਨਾ ਇਕ ਬਨਾਵਟ ਜੇਹੀ ਸੀ। ਸਾਹਿਬ ਰਾਮ ਕੌਰ ਜੀ ਦੇ ਰੁਕਣ ਵਿਚ ਕੁਛ 'ਲੋਕ ਭੈ' ਭੀ ਸਤਿਗੁਰਾਂ ਨੇ ਅਨੁਭਵ ਕੀਤਾ ਜਾਪਦਾ ਹੈ ਕਿ ਮੈਂ ਸ੍ਵਰਨ ਮਿੱਟੀ ਨੂੰ ਇਕ ਤੁਲ ਅਨੁਭਵ ਕਰ ਚੁੱਕਾ ਤਿਆਗੀ ਕਿਵੇਂ ਲੋਕਾਂ ਵਾਂਗੂੰ ਕੜਾਹ ਦਾ ਲਾਲਚ ਕਰਾਂ। ਇਸ ਝਰੂਆਂ ਦੇ ਭਾਵ ਨੂੰ ਬੀ ਸਤਿਗੁਰਾਂ ਨੇ ਦੇਖ ਕਿਹਾ ਹੈ। ਜਦੋਂ ਮਾਲਕ ਦੀ, ਗੁਰੂ ਦੀ ਰਜ਼ਾ ਹੋ ਚੁਕੀ ਹੈ ਕਿ ਐਸ ਤਰ੍ਹਾਂ ਸਾਰੇ ਕੜਾਹ ਖਾਓ ਤਾਂ ਤਿਆਗੀ ਪੁਰਖਾਂ ਦੇ, ਗਿਆਨਵਾਨ ਪੁਰਖਾਂ ਦੇ ਖਾਣ ਵਿਚ ਤਿਆਗ ਨਾਸ਼ ਨਹੀਂ ਹੁੰਦਾ ਤੇ ਗ੍ਰਹਿਣ ਨਹੀਂ ਚੰਬੜਦਾ, ਸਗੋਂ ਰਜ਼ਾ ਪਰ ਟੁਰਦੀ ਸੁਰਤ ਮਾਲਕ ਨਾਲ ਇਕਸੁਰ ਰਹਿੰਦੀ ਹੈ। ਰਜ਼ਾ ਵਿਚ ਮਰਜ਼ੀ ਦਾ ਮੇਲਣਾ, ਰਜ਼ਾ ਵਿਚ ਆਪਣੀ ਮਰਜ਼ੀ ਦਾ ਜ਼ਾਰਕ ਕਰ ਦੇਣਾ ਇਹੀ ਤਾਂ ਰੂਹਾਨੀ ਪਰਮਪਦ ਹੈ। ਇਹ ਆਪਣੇ ਆਪ ਦੀ ਤਬਾਹੀ ਨਹੀਂ ਸਗੋਂ ਕਮਾਲ ਹੈ। ਜਿਵੇਂ ਸਾਜ਼ ਤੇ ਲਗੀ 'ਤਰਬ', ਜਦ ਆਪਣੇ ਆਪ ਨੂੰ 'ਬਾਜ਼' ਦੀ ਤਾਰ ਨਾਲ ਮੇਲ ਲੈਂਦੀ ਹੈ ਤਾਂ ਉਹ ਨਿਤਾਣੀ ਤੇ ਤਬਾਹ ਨਹੀਂ ਹੁੰਦੀ ਸਗੋਂ ਇਕਸੁੱਰ ਹੋ ਜਾਣ ਕਰਕੇ ਤਾਣ ਵਾਲੀ ਹੋ ਜਾਂਦੀ ਹੈ, ਜਦ ਬਾਜ਼ ਦੀ ਸੁਰ ਬੋਲਦੀ ਹੈ ਤਾਂ ਤਰਬ ਬਿਨਾਂ ਛੇੜੇ ਬਿਨਾਂ ਤਾਣ ਲਾਏ ਉਸ ਨਾਲ ਬੋਲਦੀ ਹੈ। ਸਗੋਂ ਜੇ ਕਦੇ ਤਰਬ ਨੂੰ ਛੇੜੋ ਤਾਂ ਦੇਖੋ ਕਿ ਉਸ ਸੁਰ ਪਰ ਬਾਜ਼ ਦੀ ਤਾਰ ਵਿਚ ਬੀ ਖੁਰਾਟ ਜਾਂਦੀ ਹੈ ਤੇ ਉਹ ਥਰਕਦੀ ਦਿੱਸਦੀ ਹੈ। ਸੂਰਾ ਸਤਿਗੁਰੂ ਐਉਂ ਆਪਣੀਆਂ ਤਰਬਾਂ ਨੂੰ ਐਨ ਠੀਕ ਠੀਕ

(ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ)

ਗੁਰ ਤੇ ਬਖਸ਼ਾਵਨਿ ਚਹਨੋ। ਇਸ ਪ੍ਰਕਾਰ ਨਹਿੰ ਅਰਜ਼ ਗੁਜ਼ਾਰੀ। ਜਿਨ ਕੀ ਮਤਿ ਸਤਿਗੁਰ ਅਨੁਸਾਰੀ॥੪੩॥ਇਸ ਪ੍ਰਕਾਰ ਸਤਿਗੁਰ ਸੁ ਬਿਲਾਸ। ਕਰਤਿ ਅਨੰਦ ਪੁਰੇ ਸੁ ਪ੍ਰਕਾਸ਼। ਸੁਨਿ ਸੁਨਿ ਆਵਹਿੰ ਸਿੱਖ ਅਨੇਕ। ਸੇਵਹਿੰ ਦਰਸਹਿੰ ਲਹੈਂ ਬਿਬੇਕ ॥ ੪੪ ॥ ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਸ਼੍ਰੀ ਰਾਮਕੁਇਰ ਸਾਖੀ' ਪ੍ਰਸੰਗ ਬਰਨਨੰ ਨਾਮ ਚੌਤੀਸਮੋ ਅੰਸੂ ॥ ੩੪ ॥

੩੫. [ਭਾਈ ਰਾਮ ਕੁਇਰ ਜੀ]।

ਦੋਹਰਾ ॥ ਅਪਰ ਬਾਰਤਾ ਕੁਛ ਕਹੌਂ ਰਾਮਕੁਇਰ ਕੀ ਫੇਰ। ਸੋ ਸਤਿਗੁਰ ਕੀ ਕਥਾ ਕਹੁ ਜਾਨਤਿ ਜਿਮ ਚਖਿਹੇਰ[1] ॥ ੧ ॥ ਚੌਪਈ ॥ ਸ਼੍ਰੀ ਗੁਰ ਗੋਬਿੰਦ ਸਿੰਘ ਸੁਜਾਨਾ। ਜਗ ਤਾਰਨ ਸਿੱਖਨ ਅਘ ਹਾਨਾ। ਤਿਨ ਕੇ ਨਿਕਟ ਰਹੇ ਸੁਖ ਮਾਨੀ[2]। ਦਰਸ਼ਨ ਦਰਸਹਿੰ ਸੁਭ ਮਤਿ ਗਯਾਨੀ ॥੨॥ ਗੁਰ ਭਾਣਾ ਜਿਨ ਕੇ ਮਨ ਭਾਵੈ। ਆਠਹੁੰ ਜਾਮ ਏਕ ਲਿਵਲਾਵੈਂ। ਗੁਰ ਪਗ ਪੰਕਜ ਪ੍ਰੇਮ ਅਪਾਰਾ। ਰਿਦੈ ਨਿਰੰਤਰ ਰਹਿ ਇਕਸਾਰਾ ॥ ੩ ॥

[1]ਜਿਵੇਂ ਅੱਖੀਂ ਦੇਖਕੇ ਉਹ ਸਤਿਗੁਰ ਦੀ ਕਥਾ ਨੂੰ ਜਾਣਦਾ ਸੀ। [2]ਸੁਖ ਮੰਨਕੇ।

[ਪਿਛਲੇ ਪੰਨੇ ਦੀ ਬਾਕੀ ਟੂਕ]

ਤਰ੍ਹਾਂ ਨਾਲ ਸੁਰ ਕਰ ਰਿਹਾ ਸੀ, ਤੇ ਲੇਸ਼ ਜਿੰਨਾਂ ਬੀ ਲੋਕ ਲਾਜ ਆਦਿ ਦਾ ਝੋਰੀਅਤ ਦੀ ਬੂ ਰੱਖਣ ਵਾਲਾ ਖਿਆਲ ਆਪਣੇ ਸਭ ਤੋਂ ਵਡੇ ਪਿਆਰੇ ਗੁਰਮੁਖ ਵਿਚ ਨਹੀਂ ਸੀ ਰਹਿਣ ਦੇਣਾ ਚਾਹੁੰਦਾ, ਕਿਉਂਕਿ ਉਹਨਾਂ ਨੂੰ ਸੂਰਾ ਗੁਰੂ ਸਾਂਈਂ ਦੀ ਰਜ਼ਾ ਵਿਚ ਇਕ ਸੁਰਤਾ ਪ੍ਰਦਾਨ ਕਰ ਰਿਹਾ ਸੀ। ਸਾਹਿਬ ਰਾਮ ਕੌਰ ਜੀ ਗੁਰੂ ਜੀ ਨੂੰ ਵਾਹਿਗੁਰੂ ਰੂਪ ਨਿਸ਼ਚੇ ਕਰ ਚੁਕੇ ਸਨ, ਦੇਖੋ ਅੰਸੂ ੩੫, ਅੰਕ ੧੯, ੨੦।

ਬਾਕੀ ਰਿਹਾ ਸਰਾਪ ਵਾਲਾ ਮਾਮਲਾ। ਇਹ ਸ਼ੰਸਾ ਪੈਂਦਾ ਹੈ ਕਿ ਕਵੀ ਜੀ ਤਕ ਠੀਕ ਗਲ ਨਹੀਂ ਪੁੱਜੀ ਸਗੋਂ ਪਿੱਛੋਂ ਵਧੀ ਹੋਈ ਗਲ ਅੱਪੜੀ ਹੈ। ਹਰ ਹਾਲ ਇਤਿਹਾਸਕ ਨੁਕਤੇ ਤੋਂ ਇਹ ਖੋਜ ਤਲਬ ਗਲ ਹੈ ਕਿ ਇਸ ਪ੍ਰਕਾਰ ਦਾ ਸਰਾਪ ਠੀਕ ਦਿਤਾ ਗਿਆ ਸੀ ? ਗੁਰੂ ਜੀ ਦੇ ਆਪਣੇ ਉਦੇਸ਼ ਆਦਰਸ਼ ਤੇ ਸੁਭਾਵ ਮੁਜਬ ਇਹ ਗਲ ਉਪਰੀ ਜਿਹੀ ਲਗਦੀ ਹੈ। ਕਿਉਂਕਿ ਸਾਹਿਬ ਰਾਮਕੌਰ ਸ਼ਿਰੋਮਣੀ ਗੁਰਮੁਖ ਤੇ ਗੁਰੂ ਜੀ ਨੂੰ ਅਤਿ ਪਿਆਰੇ ਸਨ ਤੇ ਹੁਣੇ ਹੀ ਗੁਰੂ ਜੀ ਆਪ ਦੀ ਮਹਿਮਾ ਕਰਦੇ ਆਏ ਹਨ ਤੇ ਫੇਰ ਸ੍ਰਾਪ ਨਾਲ ਉਹਨਾਂ ਦੇ ਘਰੋਂ ਸਿੱਖੀ ਦਾ ਆਦਰਸ਼ ਤੇ ਸਿੱਖੀ ਦਾ ਵੰਸ਼ ਹੀ ਨਾਸ਼ ਹੁੰਦਾ ਹੈ, ਜੋ ਪੈਦਾ ਕਰਨਾ ਤੇ ਕਾਇਮ ਰੱਖਣਾ ਗੁਰੂ ਜੀ ਦਾ ਆਪਣਾ ਬਿਰਦ ਹੈ ਤੇ ਸਿੱਖੀ ਸਮੁੰਦਰ ਦੇ ਚੰਦ ਦਾ ਖਿਤਾਬ ਆਪ ਨੂੰ ਹੁਣੇ ਦੇਕੇ ਹਟੇ ਹਨ, ਫੇਰ ਉਸ ਚੰਦ ਨੂੰ ਸਦਾ ਗ੍ਰਹਿਣ ਦਾ, ਸਦਾ ਵਿਨਾਸ਼ ਦਾ, ਤੇ ਕਲਜੁਗ ਦੇ ਹੱਥ ਸੌਂਪਣ ਦਾ ਸਰਾਪ ਹੋ ਨਹੀਂ ਸਕਦਾ। ਗੁਰੂ ਜੀ ਰਾਮਕੌਰ ਜੀ ਨਾਲ ਕਿੰਨਾ ਪ੍ਰੇਮ ਕਰਦੇ ਸਨ, ਦੇਖੋ ਅੰਸੂ ੩੫, ਅੰਕ ੪੪, ੪੫, ੪੬ ਤੇ ੪੭। ਬਾਕੀ ਵੰਸ਼ ਕੀਕੂੰ ਨਾਸ਼ ਹੋਇਆ ਸੋ ਕੁਦਰਤ ਦੇ ਖੇਲ ਹਨ ਤੇ ਆਖਰੀ ਬੁੱਢੇ ਦੇ ਬਾਲਪਣੇ ਵਿਚ ਚੜ੍ਹਨੇ ਦਾ ਕਾਰਨ ਪਰਉਪਕਾਰ ਪਿੱਛੇ ਜਾਨ ਦੇਣਾ ਸੀ ਨਾ ਕਿ ਕਿਸੇ ਕੁਕਰਮ ਵਿਚ। ਦੇਖੋ ਜੀਵਨ ਚਰਿੱਤ੍ਰ ਬਾਬਾ ਬੁੱਢਾ ਸਾਹਿਬ ਜੀ।

ਤਉ ਗੁਰੂ ਜੀ ਕਰਿ ਨਿਜ ਮਾਇਆ।ਰਾਮਕੁਇਰ ਕਹੁ ਮਨ ਭਰਮਾਇਆ। ਇਸ ਮਹਿੰ ਕੁਛ ਸ਼ੰਕਾ ਨਹਿੰ ਕੀਜੈ। ਪੂਰਬ ਕੇਤਿਕ ਭੇ ਲਖਿ ਲੀਜੈ ॥੪॥ ਮਾਯਾ ਪ੍ਰਬਲ ਭ੍ਰਮਾਵਨ ਕਰੈ। ਅਸ ਨਹਿੰ ਕੋ, ਤਿਸ ਛਿਨ ਰਹਿ ਥਿਰੈ[1]। ਸਤਿਗੁਰ ਦੇ ਨਿਜ ਹਾਥ ਬਚਾਵੈਂ। ਸੋ ਉਬਰੈ ਮਨ ਨਹੀਂ ਭੁਲਾਵੈ ॥ ੫ ॥ ਕਾਗ ਭਸ਼ੁੰਡ[2] ਖਗੇਸ਼[3] ਜੁ ਅਹੈਂ। ਪ੍ਰਭੂ ਸਮੀਪੀ ਜੋ ਨਿਤ ਰਹੈਂ। ਬਹੁਰ ਬਸ਼ਿਸ਼ਟਾਦਿਕ ਬ੍ਰਹਮ ਗਯਾਨੀ[4]। ਇਨਕੈ ਭਯੋ ਮੋਹ ਜਗ ਜਾਨੀ ॥ ੬ ॥ ਤਉ ਸਭਿਨਿ ਤੇ ਮਹਿਦ ਮਹਾਨਾ।ਜਿਨ ਕੇ ਨਹੀਂ ਲੇਸ਼ ਅੱਗਯਾਨਾ। ਤਿਮ ਇਨ ਕੇ ਮਨ ਮੋਹ ਉਪਾਵਾ। ਸੁਨਹੁ ਕਥਾ ਸੋ ਅਘ ਬਨ ਦਾਵਾ ॥ ੭ ॥ ਇਮ ਸ਼੍ਰੀ ਰਾਮਕੁਇਰ ਗੁਰ ਸਿੱਖਯ। ਤਿਸ ਕੀ ਕਹੌਂ ਕਥਾ ਕੁਛ ਲਿੱਖਯ। ਸ਼੍ਰੀ ਗੋਬਿੰਦਸਿੰਘ ਗੁਰੁ ਬਰ ਦਸਮਾ।ਜਿਨਕੇ ਦਿਪਤ ਤੇਜ ਕੀ ਰਿਸ਼ਮ[5] ॥੮॥ ਕਠਨ ਕੁਦੰਡ ਪ੍ਰਚੰਡ ਅਗਾਰੀ। ਧਰਯੋ ਹੁਤੋ ਆਗੇ ਇਕ ਬਾਰੀ। ਰਾਮ-ਕੁਇਰ ਨੈ ਦੇਖਨਿ ਕੀਨਸਿ। ਸਤਿਗੁਰ ਬਲ ਤੇ ਅਧਿਕੈ ਚੀਨਸ[6] ॥ ੯ ॥ —ਅਤਿ ਬਲਵਾਨ ਸਰੀਰ ਬਿਸਾਲਾ।ਪੁਨਹ ਧਨੁਖਕੀ ਬਿੱਦਯਾ ਵਾਲਾ।ਤਿਸ ਤੇ ਕੀ ਨਹਿੰ ਔਂਚਯੋ ਜਾਈ। ਇਨ ਕੋ ਤਨ ਨਹਿੰ ਡੀਲ ਬਡਾਈ[7] ॥੧੦॥ ਅਪਨਿ ਓਜ ਔਂਚਨ ਕੇ ਲਾਇਕ। ਚਹੀਯਹਿ ਅਸ ਧਨੁ ਤੇ ਤਜਿ ਸਾਯਕ।ਅਰਜਨ ਆਦਿ ਪ੍ਰਥਮ ਜੇ ਭਏ।ਤਿਨ ਕੇ ਧਨੁ ਐਸੇ ਸੁਨਿ ਲਏ ॥ ੧੧ ॥ ਧਰਯੋ ਕੁਦੰਡ ਪ੍ਰਚੰਡ ਅਗਾਰੀ। ਕਯਾ ਕਾਰਨ ?—ਇਮ ਕਰਤਿ ਬਿਚਾਰੀ। ਤਿਸ ਕੇ ਮਨ ਕੀ ਸਤਿਗੁਰ ਜਾਨੀ।ਚਹਿਤ ਦਾਸ ਕੋ ਸੰਸੈ ਹਾਨੀ ॥ ੧੨ ॥ ਕਹਯੋ ਕਿ 'ਤੁਮਾਰੀ ਵਹਿਰ ਕਰਾਵਹੁ। ਗਜ ਬਾਜੀ ਚਢਿਬੇ ਸਜਵਾਵਹੁ[8]। ਇਮ ਕਹਿ ਰਾਮਕੁਇਰ ਸੰਗ ਲੀਨਸਿ। ਸਾਧਕ ਧਨੁਖ ਲੀਨ ਜੋ ਪੀਨਸ[9] ॥ ੧੩ ॥ ਮੰਦ ਮੰਦ ਪਗ ਪੰਕਜ ਸਾਥ। ਆਇ ਵਹਿਰ ਠਾਢੇ ਗੁਰ ਨਾਥ। ਕਰਤਿ ਪ੍ਰਤੀਖਨ ਗਜ ਸਜ ਆਵਹਿ। ਕਹਯੋ ਕਿ 'ਤਬਿ ਲੌ ਤੀਰ ਚਲਾਵਹਿੰ' ॥ ੧੪ ॥ ਤਿਸੀ ਧਨੁਸ਼ ਕੋ ਲੇ ਜਗਨਾਇਕ। ਸੰਧਯੋ ਪਨਚ ਬਿਖੈ ਖਰ ਸਾਯਕ। ਮੁਸ਼ਟ ਹਾਥ ਸੋਂ ਗਹਿ ਬਹੁ ਗਾਢੀ।ਬੂਟੀ ਹਰੀ ਦੂਰ ਇਕ ਠਾਂਢੀ ॥ ੧੫ ॥ ਤਿਹ ਉਦੇਸ਼ ਕਰਿ ਔਂਚਨ ਕੀਨਸਿ[10]। ਸਰ

---

[1]ਟਿਕਿਆ ਰਹੇ। [2]ਕਾਕਭੁਸ਼ੁੰਡ। [3]ਗਰੁੜ। [4]ਬਸ਼ਿਸ਼ਟ ਵਰਗੇ ਬ੍ਰਹਮ ਗਿਆਨੀ। [5]ਕਿਰਨਾਂ। [6]ਸਤਿਗੁਰਾਂ ਦੇ ਬਲ ਤੋਂ ਬਹੁਤਾ (ਭਾਰੀ) ਜਾਣਿਆਂ। [7]ਵਡੇ ਡੀਲ ਵਾਲਾ। [8]ਤੀਰ ਛੱਡਣੇ। [9]ਸਜਵਾਓ। [10]ਭਾਰੀ। [11]ਤਿਸਦਾ ਨਿਸ਼ਾਨਾ ਬੰਨ੍ਹਕੇ (ਧਨੁਖ) ਖਿੱਚਿਆ।

ਭੁਲਕਾ ਲਗਿ ਪੂਰ ਸੁ ਲੀਨਸਿ[1]। ਅੰਚੇ ਮਹਾਂ ਚਾਪ ਚਿਰਰਾਨੋ[2]। ਤ੍ਰਜੇ ਤੀਰ ਉਠਿ ਸ਼ਬਦ ਭਯਾਨੋ॥੧੬॥ ਹਤਜੋ ਨਿਸ਼ਾਨੋ ਗਯੋ ਅਗਾਰੀ। ਧਰਨੀ ਧਸਜੋ ਸੁ ਪੰਖ ਨਿਹਾਰੀ[3]। ਬਹੁਰ ਬਾਣ ਲੇ ਅਪਰ ਚਲਾਇਵ। ਸਹਿਜ ਸੁਭਾਇਕ ਸਕਿਨਿ ਦਿਖਾਇਵ॥੧੭॥ ਗਜ ਤਯਾਰ ਹ੍ਵੈ ਅਯੋ ਨ ਜਾਵਦ। ਤੀਰ ਚਲਾਇ ਦਿਖਾਵਤਿ ਤਾਵਦ। ਦੇਖਿ ਦੇਖਿ ਬਿਸਮੈ ਹੁਇ ਰਹੈ। –ਬਪੁ ਅਲਪ[4], ਬਲ ਕਿਮ ਇਨ ਲਹੈ–॥ ੧੮ ॥ ਰਾਮਕੁਇਰ ਨੈ ਜਾਨੀ ਬਾਤਿ। ਰਿਦੈ ਬਿਸੂਰਤਿ ਭਾ ਬਹੁ ਭਾਂਤਿ।–ਬਿੱਸ੍ਵ[5] ਰਚਨ ਪਾਲਨ ਸੰਹਾਰ। ਅਤਿ ਸ਼ਕਤੀ ਧਰਿ ਗੁਰੂ ਉਦਾਰ॥ ੧੯ ॥ ਜਿਹ ਸਮ ਜਗ ਮਹਿੰ ਅਪਰ ਨ ਬੀਆ। ਤਿਸ ਮਹਿੰ ਕਿਮ ਸ਼ੰਕਾ ਕਰਨੀਆ[6]। ਇੰਦ੍ਰ ਆਦਿ ਜਿਸ ਆਇਸੁ ਮਾਂਹੀ। ਚਹੈਂ ਸੁ ਕਰੈਂ, ਮੁਰੈ ਕਿਮ ਨਾਂਹੀ[7]–॥੨੦॥ ਇਤਨੇ ਮਹਿੰ ਹਾਥੀ ਸ਼ੁਭ ਆਇਵ। ਚਲਜੋ ਅਚਲ[8] ਤਿਮ ਸ਼ੋਭ ਸੁਹਾਇਵ।ਝਾਲਰ ਦਾਰ ਝੂਲ ਝਮਕੈਤਾ। ਜ਼ਰੀ ਸਡੌਰ ਪ੍ਰਕਾਸ਼ ਕਰੈਤਾ॥੨੧॥ ਘੰਟਨ ਕੋ ਠਨਕਾਰ ਉਠੈਤਾ। ਗਜਗਾਹਨ ਸੋਂ ਅਧਿਕ ਸੁਭੈਤਾ। ਸਿਰ ਪਰ ਸਿਰੀ[9] ਸੁ ਚਾਮੀ-ਕਰ ਕੀ। ਮਨਹੁ ਕਾਮ ਕਾਰੀਗਰ ਕਰ ਕੀ[10] ॥ ੨੨ ॥ ਦੁਤਿ ਕੀ ਹੱਦ ਹੌਦਾ ਬਨ ਰਹਜੋ। ਆਯੋ ਨਿਕਟ ਗੁਰੂ ਨੈ ਲਹਜੋ। ਰਾਮਕੁਇਰ ਕੀ ਗਹਿ ਕਰਿ ਬਾਹੂੰ। ਭੇ ਅਤਿ ਪਾਸ ਚਢਨਿ ਕਹੁ ਤਾਹੂੰ॥ ੨੩ ॥ ਤਬਹਿ ਮਹਾਵਤ ਗਜ ਬੈਠਾਇਵ। ਚਢਨ ਹੇਤੁ ਗੁਰ ਚਰਨ ਉਠਾਇਵ। ਕਰ ਧਰਿ ਰਾਮ-ਕੁਇਰ ਕੇ ਕੰਧ। ਦੀਨਸਿ ਭਾਰ ਦੀਨਿ ਗਨ ਬੰਧੁ[11] ॥੨੪॥ ਲਾਖਹੁ ਮਣ ਕੋ ਧਰਿ ਕਰਿ ਭਾਰੇ। ਬੁੱਢੇ ਅੰਸ ਬਿਨਾ ਕੋ ਧਾਰੇ[12]।ਅਪਰ ਜਿ ਹੋਤਿ ਜਾਤਿ ਮਿਲਿ ਮਾਟੀ। ਉਰ ਸੰਦੇਹ ਤਿਸ ਕੀਨਸਿ ਕਾਟੀ॥ ੨੫ ॥ ਥਿਬੈ[13]* ਪੈਰ ਚਲਿਬੇ ਜਬਿ ਲਾਗਾ। ਬੈਠੋ ਗੁਰੂ ਜਾਇ ਤਬਿ ਆਗਾ। ਕਹਜੋ ਕਿ 'ਆਉ ਖਵਾਸੀ ਮਾਂਹਿ[14]। ਚਢਹੁ ਸੰਗ' ਸ਼੍ਰੀਮੁਖ ਕਹਜੋ ਤਾਂਹਿ॥ ੨੬॥ ਹਾਥ ਜੋਰਿ ਬਿਨਤੀ ਤਬਿ ਠਾਨੀ। 'ਜਗਤ ਚਰਾਚਰ ਕੇ ਤੁਮ ਸ੍ਵਾਮੀ†। ਸਮ ਬੈਠਬਿ

[1]ਤੀਰ ਮੁਖੀ ਤਕ (ਖਿੱਚਕੇ) ਧਨੁਖ ਵਿਚ ਪੂਰ ਲਿਆ। [2]ਚਿਰੜਾਯਾ। [3]ਖੰਭ ਦਿੱਸਦੇ ਰਹੇ। [4]ਸਰੀਰ ਸੁਬਕ ਹੈ। [5]ਸੰਸਾਰ ਦੇ। [6]ਉਸ ਵਿਚ ਸ਼ੰਕਾ ਕਿਉਂ ਕਰਨੀ ਹੋਈ? [7]ਕਿਵੇਂ (ਆਗਜਾ) ਮੋੜਦੇ ਨਹੀਂ। [8]ਪਹਾੜ (ਜਿਵੇਂ)। [9]ਕਲਗੀ [ਸੰਸ:, ਸ਼੍ਰੀ=ਭੂਸ਼ਨ]। [10]ਕਾਮਦੇਵ ਰੂਪ ਕਾਰੀ-ਗਰ ਦੇ ਹੱਥਾਂ ਦੀ ਬਣੀ ਹੋਈ ਹੈ। [11]ਸਾਰੇ ਦੀਨਾਂ ਦੇ ਬੰਧੂ ਜੀ ਨੇ ਭਾਰ ਪਾਇਆ। [12]ਕੌਣ ਸਹਾਰੇ (ਉਸ ਭਾਰ ਨੂੰ)। [13]ਖਿੜਕਵੇਂ ਪੈਰ ਨਾਲ ਜਦ ਅੱਗੇ ਚੱਲਣ ਲਗੇ (ਰਾਮਕੁਇਰ ਜੀ)। [14]ਹੌਦੇ ਵਿਚ। *ਪਾ:–ਥਿਬੇ। †ਪਾ:–ਖਾਨੀ।

ਕੋ ਉਚਿਤ ਨ ਮੋਹੀ। ਮਹਾਂ ਅਵੱਗਯਾ ਮੁਝ ਤੇ ਹੋਹੀ' ॥ ੨੭॥ ਸੁਨਿ ਮੁਸਕਾਨੇ ਬਾਕ ਬਖਾਨਾ। 'ਆਉ ਆਉ ਬੈਠਹੁ ਇਸ ਥਾਨਾ'।ਕਹਿ ਬਹੁ ਬਾਰਿ ਅਰੂਢਨਿ ਕੀਨਾ। ਚਲੇ ਪੰਥ ਗੁਰ ਕਹਤਿ ਪ੍ਰਬੀਨਾ ॥ ੨੮ ॥ 'ਸਿੱਖੀ ਕੋ ਸਥੰਭ ਗਿਰ ਜੈਸੇ। ਮਾਯਾ ਬਾਧੁ ਪਾਯ ਕਰਿ ਐਸੇ। ਸ਼ਰਧਾ ਥਿਰਤਾ ਤੇ ਚਲਿ ਪਰੈਂ[1]। ਤਊ ਅਪਰ[2] ਕਯਾ ਗਿਨਤੀ ਕਰੈਂ' ॥ ੨੯ ॥ ਲਾਜ ਭਾਰ ਤੇ ਨੰਮ੍ਰੀ ਹੋਵਾ। ਰਾਮਕੁਇਰ ਨਹਿੰ ਊਚੋ ਜੋਵਾ। 'ਸੁਨਹੁ ਨਾਥ! ਤਵ ਪਰਬਲ ਮਾਯਾ। ਬ੍ਰਹਮਾਦਿਕ ਜਿਸਨੇ ਭਰਮਾਇਆ ॥ ੩੦ ॥ ਭਏ ਗੁਪਾਲ[3] ਆਪ ਜਬਿ ਆਛੈ। ਹਰਿ ਲੇ ਗਯੋ ਗੋਪ ਸਿਸੁ ਪਾਛੈ[4]। ਅਪਰ ਲਿਏ ਰਚਿ,ਨਾਹਿਨ ਜਾਨੈ[5]। ਤਬਿ ਸ਼੍ਰੀ ਕ੍ਰਿਸ਼ਨ ਰੂਪ ਹਰਿ ਮਾਨੈ[6] ॥ ੩੧॥ ਅਸ ਮਾਯਾ ਤੇ ਆਪ ਬਚਾਵਹੁ। ਰਾਖਹੁ ਨਿਸ਼ਚਾ ਨਹੀਂ ਭੁਲਾਵਹੁ। ਬ੍ਰਹਮਾਦਿਕ ਭਰਮੇ ਜਬਿ ਐਸੇ। ਹਮ ਜੈਸਨਿ ਕੀ ਗਿਨਤੀ ਕੈਸੇ ॥ ੩੨ ॥ ਰਾਵਰ ਨੇ ਨਿਜ ਬਿਰਦ ਸੰਭਾਰਾ।ਉਰ ਬਿਕਾਰ ਮਮ ਦੂਰ ਬਿਦਾਰਾ'। ਭਈ ਜਥਾ ਭਾਖੀ ਇਹੁ ਤਥਾ। ਅੱਗੂ ਕਹੋਂ ਕਿਛ ਇਨ ਕੀ ਕਥਾ॥੩੩॥ ਇਕ ਦਿਨ ਬੈਠੇ ਲਗਸੋ ਦਿਵਾਨ। ਰਾਮਕੁਇਰ ਗੁਰ ਨਿਕਟ ਸੁਜਾਨ। ਚਹੁੰਦਿਸ਼ਿ ਥਿਰਸੋ ਖਾਲਸਾ ਤਬੈ। ਦਰਸ਼ਨ ਲੇਤਿ ਅਨੰਦਤਿ ਸਬੈ ॥ ੩੪ ॥–ਬ੍ਰਿੱਧ ਬੈਸ ਪਰ ਖੁਸ਼ੀ ਮਹਾਂਨੀ। ਕਰਹਿੰ ਸਦਾ ਗੁਰ–ਸਭਿ ਮਨ ਜਾਨੀ।ਜਬਿ ਕ੍ਰਬਿ ਸੰਗਤਿ ਚਲਿ ਕਰਿਆਵੈ। ਦਰਸ਼ਨ ਕਰਿ ਅਕੋਰ ਅਰਪਾਵੈ ॥੩੫॥ ਤਬਿ ਕਲਗ਼ੀਧਰ ਦੇਂ ਉਪਦੇਸ਼। 'ਪਹਿਰਤੁ ਕਾਛ ਰਖਹੁ ਸਿਰ ਕੇਸ਼। ਖੰਡੇ ਕੀ ਪਾਹੁਲ ਅਬਿ ਲੀਜੈ। ਰਹਿਤ ਸਹਤ ਹ੍ਵੈ ਸ਼ਸਤ੍ਰ ਰਖੀਜੈ' ॥ ੩੬ ॥ ਕੋਤਿਕ ਸਿੰਘ ਬਿਚਾਰਤਿ ਰਹੈਂ। –ਬ੍ਰਿੱਧ ਬੈਸ ਕੋ ਗੁਰ ਨਹਿੰ ਕਹੈਂ। ਸਿਰ ਪਰ ਕੇਸ਼ ਨਹੀਂ ਰਖਵਾਏ। ਪਹਿਰਹਿੰ ਚੀਰਾ, ਨਹੀਂ ਹਟਾਏ–॥੩੭॥ ਬੂਝਨਿ ਸਮੋਂ ਜਾਨਿ ਕਰਿ ਤਬੈ।ਬੋਲੇ ਸਿੰਘ ਬੰਦਿ ਕਰ ਸਬੈ। 'ਪ੍ਰਭੁ ਜੀ! ਗੁਰ ਘਰ ਕੇ ਪਰਧਾਨ।ਸ਼੍ਰੀਮੁਖ ਮਹਿੰਮਾ ਕਰਹੁ ਬਖਾਨ ॥ ੩੮ ॥ ਖੁਸ਼ੀ ਬਿਸਾਲ ਆਪ ਕੀ ਹੋਵੈ। ਇਹ ਭੀ ਸਰਬ ਰੀਤਿ ਕੋ ਜੋਵੈਂ। ਰਾਮਕੁਇਰ ਜੀ ਸਿੱਖ ਵਿਸ਼ੇਸ਼। ਕਸੋਂ ਨਹਿੰ ਧਾਰਤਿ ਹੈਂ ਸਿਰ ਕੇਸ਼॥੩੯॥ ਇਹ ਸਭਿ ਕੇ ਮਨ ਸੰਸੈ ਰਹੈ। ਸਕਲ ਖਾਲਸਾ ਉੱਤਰ

[1]ਸ਼ਰਧਾ ਰੂਪੀ ਇਸਥਤੀ ਤੋਂ (ਆਪ) ਹਿੱਲ ਪੈਣ। [2]ਹੋਰਨਾਂ ਦੀ। [3]ਕ੍ਰਿਸ਼ਨ ਰੂਪ। [4](ਬ੍ਰਹਮਾ) ਵੱਛਿਆਂ ਸਹਿਤ ਗੁਆਲਿਆਂ ਦੇ ਲੜਕੇ ਹਰਿ ਲੈ ਗਿਆ। [5](ਪ੍ਰਬਲ ਜ਼ੋਰਾਵਰ ਕ੍ਰਿਸਨ ਨੇ) ਤਦ ਆਪ ਹੋਰ ਰਚ ਲਏ ਪਛਾਣੇ ਨਾ ਜਾਣ। [6]ਹਰੀ ਦਾ ਰੂਪ ਮੰਨਿਆ।

ਚਹੈ'। ਦਯਾਸਿੰਧੁ ਸੁਨਿਕੈ ਸਭਿ ਬੈਨ। ਰਾਮਕੁਇਰ ਕੀ ਦਿਸ਼ਿ ਕਰਿ ਨੈਨ ॥ ੪੦ ॥ ਬਿਕਸਤਿ ਸ਼੍ਰੀ ਮੁਖ ਬਾਕ ਬਖਾਨੈ। 'ਉਚਿਤ ਕੇਸ਼ ਰਖਿਬੋ ਸਿਖ ਜਾਨੈ[1]। ਇਸ ਕੇ ਸਿਰ ਪਰ ਭੀ ਬਡ ਕੇਸ। ਨਿਤ ਅੰਤਰ ਕੋ ਵਧਹਿੰ ਵਿਸ਼ੇਸ਼ ॥ ੪੧ ॥ ਅਪਰਨਿ ਕੇ ਸਿਰ ਊਪਰ ਬਾਹਿਰ। ਸਭਿ ਕੇ ਸਕਲ ਬਿਲੋਕਤਿ ਜ਼ਾਹਰ।ਇਸ ਕੇ ਅੰਤਰ ਵਧਹਿੰ ਹਮੇਸ਼।ਜਾਹਿੰ ਤਰੇ ਕੋ ਦੀਰਘ ਕੇਸ਼*॥੪੨॥ਕਿਮ ਬਿਨ ਕੇਸ ਰਹਹਿ ਇਹ ਸਿੱਖ। ਕਬਹੁੰਕ ਰੱਖਹਿ ਸਿੰਘ ਭਵਿੱਖ[2]। ਭਰਮਤੋ ਜਬਿ ਤੇ ਲੱਜਤਿ ਰਹੈ। ਤਿਸ ਕੇ ਉਰ ਕੀ ਸ਼੍ਰੀ ਗੁਰ ਲਹੈਂ ॥ ੪੩ ॥ ਤਿਸ ਕਾਰਨ ਤੇ ਭੁਜ ਗਹਿ ਪਾਨੀ। ਸਭਿਨਿ ਬਿਖੈ ਮੁਖ ਮਧੁਰ ਬਖਾਨੀ। 'ਮੋਹਿ ਸਰੂਪ ਅਹੈ ਸੋ ਤੇਰੋ। ਤੇਰੋ ਅਹੈ ਸੁ ਜਾਨੋ ਮੇਰੋ ॥ ੪੪॥ ਤੋਹਿ ਮੋਹਿ ਮਹਿੰ ਭੇਦ ਨ ਕੋਊ। ਏਕ ਰੂਪ ਕੇ ਤਨ ਹੈਂ ਦੋਊ। ਹਰਿ ਹਰਿ ਜਨ ਦੋ ਇਕ ਹੈਂ ਜੈਸੇ। ਸ਼੍ਰੀ ਗੁਰ ਗੁਰਸਿਖ ਲਖੀਅਹਿ ਤੈਸੇ ॥੪੫॥ ਭੇਦ ਲਖਤਿ ਹੈਂ ਜੋ ਇਨ ਮਾਂਹੀ। ਪਰਮ ਰਹੱਸ[3] ਸੁ ਜਾਨੈਂ ਨਾਂਹੀ। ਤੁਮ ਸਿੱਖਨਿ ਕੇ ਹਹੁ ਸਿਰਮੌਰ। ਸਮਤਾ ਪਹੁੰਚਿ ਨ ਸਕਿ ਹੈ ਔਰ ॥੪੬॥ ਸਦਾ ਏਕਰਸ ਗ੍ਯਾਨਾਨੰਦ। ਤੁਰੀਆ ਮਹਿੰ ਥਿਰਤਾ ਜਗਬੰਦ'। ਇਸ ਪ੍ਰਕਾਰ

---

[1]ਸਿਖ (ਇਨ੍ਹਾਂ ਨੂੰ) ਕੇਸ ਰੱਖਣ ਦੇ ਲਾਇਕ ਠੀਕ ਜਾਣਦੇ ਹਨ। [2]ਕਦੇਕ ਰੱਖੇਗਾ ਭਵਿੱਖਤ ਵਿਚ (ਤੇ) ਸਿੰਘ (ਸਜੇਗਾ)। [3]ਪਰਮ ਤਾਤਪਰਯ ਨੂੰ, ਗੂੜ੍ਹੇ ਭੇਤ ਨੂੰ।

*ਸਾਹਿਬ ਰਾਮ ਕੌਰ ਜੀ ਅੰਮ੍ਰਿਤ ਛਕਕੇ ਸਿੰਘ ਸਜੇ। ਉਹਨਾਂ ਦਾ ਨਾਮ ਗੁਰੂ ਜੀ ਨੇ ਆਪ ਗਰਬਖਸ਼ ਸਿੰਘ ਰਖਿਆ। ਦੇਖੋ ਗੁਰਬਿਲਾਸ ਪਾ: ੧੦–'ਰਾਮਕੁਇਰ ਤੇ ਕ੍ਰਿਪਾ ਨਿਧਿ ਗੁਰਬਖਸ਼ ਸਿੰਘ ਕਰ ਲੀਨ। ਪੂਰਨ ਸਿੱਖ ਅਡੋਲ ਮਤ ਸੁਨ ਤਿਹ ਕਥਾ ਨਵੀਨ'। ਪੁਨਾ:–ਦੇਖੋ ਜੀਵਨ ਬਾਬਾ ਬੁੱਢਾ ਜੀ ਸਫਾ ੪੨੯:–

ਰਾਮ ਕੌਰ ਕਰ ਜੋਰ ਸੀਸ ਨਿਵਾਯਾ ਗੁਰਾਂ ਨੂੰ। 'ਮਿਹਰ ਕਰੋ ਮਮ ਓਰ ਸੁਧਾ ਛਕਾਵੋ ਦਾਸ ਨੂੰ'। ਮੰਨ ਲਈ ਗੁਰਦੇਵ ਅਰਜ ਕਰੀ ਜੋ ਤਾਸ ਨੇ। ਰਾਮ ਕੁਵਰ ਨਿਸਚੇਵ ਲੱਗਾ ਹੋਨ ਤਿਆਰ ਜੋ। ਤਯਾਰੀ ਕਰੀ ਵਿਚਾਰ ਅੰਮ੍ਰਿਤ ਵੇਲੇ ਉਠਕੇ। ਧਾਰੇ ਪੰਜ ਕਕਾਰ ਸਣ ਕੇਸੀਂ ਇਸ਼ਨਾਨ ਕਰ। ਕੀਤਾ ਠੀਕ ਤਿਆਰ ਅੰਮ੍ਰਿਤ ਪੰਜ ਪਿਆਰਿਆਂ। ਆਪ ਅਤੀ ਹਿਤ ਧਾਰ ਚੋਜੀ ਗੁਰਾਂ ਛਕਾਇਆ। ਧਰਿਆ ਤਿਸਦਾ ਨਾਮ ਸ੍ਰੀ ਗੁਰਾਂ ਗੁਰਬਖਸ਼ ਸਿੰਘ। ਪਹਿਲਾਂ ਤਿਸਦਾ ਨਾਮ ਰਾਮ ਕੌਰ ਸੀ ਜਾਨ ਲੋ।

ਕਵੀ ਸੰਤੋਖ ਸਿੰਘ ਜੀ ਨੇ ਆਪ ਵੀ ਭਾਈ ਰਾਮ ਕੌਰ ਜੀ ਦਾ ਸਿੰਘ ਨਾਮ "ਭਾਈ ਗੁਰਬਖਸ਼ ਸਿੰਘ' ਇਸ ਗ੍ਰੰਥ ਵਿਚ ਕਈ ਥਾਈਂ ਵਰਤਿਆ ਹੈ,ਦੇਖੋ'ਰਾਸ ੧ ਅੰਸੂ ੨ ਅੰਕ ੨੮ ਵਿਚ ਐਉਂ ਲਿਖਦੇ ਹਨ:–ਸ੍ਰੀ ਗੁਰਬਖਸ਼ ਸਿੰਘ ਕੇ ਪਾਸ। ਸਭਿ ਸਿੰਘਨਿ ਕੀਨਸਿ ਅਰਦਾਸ।

ਕਹਿ ਬਹੁ ਬਡਿਆਈ। ਸਕਲ ਖਾਲਸੇ ਬਿਖੈ ਸੁਨਾਈ ॥ ੪੭ ॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਸ਼੍ਰੀ ਰਾਮਕੁਇਰ' ਪ੍ਰਸੰਗ ਬਰਨਨੰ ਨਾਮ ਪੈਂਤੀਸਮੇ ਅੰਸੁ ॥ ੩੫ ॥ ੩੬. [ਜੋਗਾ ਸਿੰਘ]।

ਦੋਹਰਾ ॥ ਰਾਮਕੁਇਰ ਕੀ ਕਥਾ ਮੈਂ ਬਰਨੀ ਕੁਛਕ ਬਨਾਇ[1]। ਅਪਰ ਗੁਰੂ ਇਤਿਹਾਸ ਕੋ ਸਭਿ ਸ਼੍ਰੋਤਾਨਿ ਸੁਨਾਇ ॥ ੧ ॥ ਚੌਪਈ ॥ ਇਕ ਸਿਖ ਕੀ ਸਾਖੀ ਸੁਨਿ ਲੇਹੁ। ਜਥਾ ਸਿਦਕ ਮਹਿੰ ਤਾਂਹਿ ਸਨੇਹੁ। ਜੋਗਾ ਸਿੰਘ ਹੁਤੋ ਤਿਸ ਨਾਮੂ। ਰਹੈ ਕਿਤਿਕ ਚਿਰ ਸਤਿਗੁਰ ਧਾਮੂ ॥੨॥ ਦੇਸ਼ ਪਿਸ਼ਾਵਰ ਤਨ ਕੀ ਵਾਸੀ। ਸੇਵਾ ਕਰਹਿ ਬਹੁਤ ਗੁਰ ਪਾਸੀ। ਦਰਸ਼ਨ ਕਰਹਿ ਸਿਦਕ ਕੋ ਠਾਨਹਿ। ਪ੍ਰਭੂ ਰਿਝਾਵਨਿ ਕਰਹਿ ਮਹਾਨਹਿ ॥ ੩ ॥ ਕੇਤਿਕ ਵਰਖ ਬੀਤ ਜਬਿ ਗਏ। ਤਿਸਕੇ ਮਾਤ ਪਿਤਾ ਤਹਿੰ ਅਏ। ਦਰਸ਼ਨ ਕਰਿਕੈ ਅਰਪਿ ਅਕੋਰ। ਬੋਲੇ ਜੁਗਲ ਹਾਥ ਕਰਿ ਜੋਰਿ ॥੪॥ 'ਮਹਾਂਰਾਜ! ਇਸ ਕੋ ਅਬਿ ਬਸਾਹੁ। ਰਹਨੋ ਸਮੈਂ ਬਹੁ ਰਾਵਰਿ ਪਾਹੂ। ਆਇਸੁ ਦੇਹੁ ਬਸਾਹ ਕਰਿਵਾਵੈ। ਬਸਹਿ ਧਾਮ ਕੁਛ, ਪੁਨ ਇਤ ਆਵੈ?'॥੫॥ ਸ਼੍ਰੀ ਪ੍ਰਭੂ ਸੁਨਿਕੈ ਸਿਖ ਸਨ ਭਾਖਾ। 'ਜੋਗਾ ਸਿੰਘ ਕਹਾਂ ਅਭਿਲਾਖਾ?' ਹਾਥ ਜੋਰਿ ਤਿਨ ਤਬਹਿ ਉਚਾਰੀ। 'ਮੋ ਪ੍ਰਣ ਰਾਵਰ ਕੇ ਅਨੁਸਾਰੀ ॥ ੬ ॥ ਜਿਮ ਆਇਸੁ ਦਿਹੁ ਮੈਂ ਤਿਮ ਕਰਿਹੌਂ। ਅਪਰ ਨ ਕਾਨ ਕਿਸੂ ਕੀ ਧਰਿਹੌਂ[2]। ਕ੍ਰਿਪਾ ਸਿੰਧੁ ਕਰਿ ਕ੍ਰਿਪਾ ਉਚਾਰੀ। 'ਅਬਿ ਤੂੰ ਜਾਹੁ ਨਿਕੇਤ ਮਝਾਰੀ ॥ ੭ ॥ ਅਪਨੋ ਵਸਾਹੁ ਕਰਾਵਨਿ ਕਰੋ। ਪਹੁੰਚਹੁ ਹਮ ਆਗਸ਼ਾ ਸਿਰ ਧਰੋ'। ਮਾਨ ਵਾਕ ਤਿਨ ਸੰਗ ਸਿਧਾਰਾ। ਤਰੁਨੀ ਤਰੁਨ ਹੁਤੀ ਤਿਸ ਬਾਰਾ ॥ ੮ ॥ ਰਚਨੋ ਬਸਾਹ ਤਿਸ ਕੋ ਤਤਕਾਲਾ। –ਮਿਲੈਂ ਰੈਨ ਮਹਿੰ–, ਚਹੈ ਬਿਸਾਲਾ। ਮਹਿਦ ਮਦਨ ਤੇ ਪੀੜਤਿ ਹੋਵਾ। ਜਾਇ ਸਸੁਰ ਘਰ ਕੀਨਸਿ ਢੋਵਾ[3] ॥ ੯ ॥ ਸ਼੍ਰੀ ਪ੍ਰਭੂ ਇਕ ਨਰ ਤਾਂਹਿ ਪਿਛਾਰੀ। ਭੇਜਨੋ ਐਸੇ ਬਾਕ ਉਚਾਰੀ। ਇਕ ਦੋ ਫੇਰੇ ਤਿਯ ਸੋਂ ਫਿਰੈ। ਤਬਿ ਮਮ ਹੁਕਮ ਦੇਹੁ ਤਿਹ ਕਰੈ[4] ॥ ੧੦ ॥ ਸੋ ਭੀ ਸੰਗ ਤਹਾਂ ਚਲਿ ਗਯੋ।ਸਮਾ ਜਾਮਨੀ ਕੋ ਤਬਿ ਭਯੋ। ਤਿਯ ਸੋਂ ਫੇਰਾ ਜਬਿ ਇਕ ਫਿਰਨੋ। ਗੁਰ ਕੋ ਹੁਕਮ ਦਿਖਾਵਨਿ ਕਰਨੋ ॥ ੧੧ ॥ 'ਪੈਰ ਉਠਾਵਹੁ ਪਠਿ ਕਰ ਇਸੈ'। ਸ਼੍ਰੀ ਪ੍ਰਭੂ ਲਿਖਨੋ ਏਵ ਤਿਸ ਬਿਖੈ। 'ਜਬਿ ਤੂੰ ਹੇਰਹਿੰ ਹੁਕਮ ਹਮਾਰੋ। ਦਿਨ ਕੈ ਨਿਸ ਹੁਇ ਇਤਹਿ ਪਧਾਰੋ[5] ॥ ੧੨ ॥

[1]ਭਾਵ ਕਵਿਤਾ ਵਿਚ ਬਣਾਕੇ। [2]ਚੁਕਾ ਕੀਤਾ। [3]ਤਿਸਦੇ ਹੱਥ ਵਿਚ। [4]ਇਧਰ ਨੂੰ ਤੁਰ ਪਓ।

ਅਪਰ ਕਾਜ ਕੋ ਪਗ ਨ ਉਠਾਵਹੁ।ਦੇਖਤਿ ਸਭਿ ਤਜਿ ਇਤ ਕੋ ਆਵਹੁ'। ਪਛਤਿ ਅਚੈਭੋ ਅਤਿ, ਛਿਨ ਭਯੋ। ਨਹਿੰ ਫੇਰੇ ਹਿਤ ਪਗ ਅਗ[1] ਦਯੋ ॥ ੧੩ ॥ ਸਭਿ ਲੋਗਨ ਅਰੁ ਪਿਤ ਕੋ ਸਾਥ। ਕਰੀ ਜਨਾਵਨਿ ਗੁਰ ਕੀ ਗਾਥ।'ਮੋ ਤੇ ਹੁਕਮ ਨ ਮੇਟਨੋ ਜਾਈ।ਨਹਿੰ ਫੇਰੇ ਮੈਂ ਫਿਰੌਂ ਕਦਾਈ'॥੧੪॥ ਪਿਤਾ ਆਦਿ ਸਭਿਹਿਨ ਸਮੁਝਾਯੋ। 'ਕਾਰਜ ਕਰਿ ਪੁਨ ਗਮਨਹੁ ਧਾਯੋ। ਐਸੀ ਬਾਤਿ ਨ ਜਗ ਮਹਿੰ ਭਈ। ਫੇਰੇ ਫਿਰਤਿ ਬਹੁਰ ਅਟਕਈ ॥੧੫॥ ਸਭਿ ਮਹਿੰ ਹੋਵਹਿ ਹਾਸ ਹਮਾਰਾ। ਤੋਹਿ ਨ ਲਗਹਿ ਇਹਾਂ ਕੁਛ ਬਾਰਾ[2]'। [3]'ਸਿਖ ਅਰੁ ਸਤੀ ਸਮਾਨ ਪਛਾਨੋ।ਨੈਕ ਮੁਰੇ ਮਨ ਧਰਮ ਸੁ ਹਾਨੋ[4]॥੧੬॥ ਇਹੁ ਪਟਕਾ ਲਿਹੁ ਫੇਰੇ ਦੇਹੁ। ਮੁਝ ਸੋਂ ਬਾਕ ਨ ਕਛੂ ਕਰੇਹੁ'।ਇਮ ਕਹਿ ਕਰ ਗੁਰ ਦਿਸ਼ ਪਗ ਡਾਲਾ। ਪੀੜਤਿ ਮਨ ਕੋ ਮਦਨ ਬਿਸਾਲਾ ॥ ੧੭॥ ਤਉ ਨ ਸਿੱਖ ਸਿਦਕ ਕੋ ਹਾਰਾ। ਤਾਤਕਾਲ ਪ੍ਰਭੁ ਓਰ ਪਧਾਰਾ। ਪੰਥ ਉਲੰਘਤਿ ਦ੍ਵਾਬੇ ਦੇਸ਼ਾ। ਉਤਲਾਵਤਿ ਹੀ ਆਇ ਪ੍ਰਵੇਸ਼ਾ ॥ ੧੮ ॥ ਉਰ ਹੈਕਾਰ ਹੋਇ ਕੁਛ ਆਵਾ।–ਬਡ ਉੱਤਮ ਮੈਂ ਕਰਮ ਕਮਾਵਾ। ਅਪਰ ਕੌਨ ਇਸ ਬਿਧਿ ਕਰਿ ਸਕੈ। ਪ੍ਰਥਮ ਮਿਲਨਿ ਤ੍ਰਿਯ ਤਜਿ ਗੁਰ ਤਕੈ[5]– ॥੧੯॥ ਹੁਤੋ ਸੁੱਧ ਉਰ ਭਯੋ ਵਿਕਾਰਾ[6]। ਸ਼੍ਰੀ ਪ੍ਰਭੁ ਸੋ ਨਹਿੰ ਸਕੈ ਸਹਾਰਾ। ਨਿਜ ਮਾਯਾ ਤਬਿ ਪ੍ਰੇਰਨ ਕਰੀ। ਜਿਸਤੇ ਸਿਖ ਕੀ ਸ਼ੁਭ ਮਤਿ ਹਰੀ॥੨੦॥ ਦੇਸ਼ ਦੁਆਬੇ ਪੁਰਿ ਹੁਸ਼ੀਆਰ। ਰਹਨੋ ਜਾਮਨੀ ਡੇਰੋ ਡਾਰਿ। ਜਹਿੰ ਸੈਯਦ ਕੋ ਬੈਠਨੋ ਸੋਇ। ਸਨਮੁਖ ਬੇਸਯਾ ਤਹਾਂ ਖੜੋਇ ॥ ੨੧ ॥ ਅਪਨੇ ਸਦਨ ਚਢੀ ਤਿਨ ਦੇਖੀ। ਮਦਨ ਬ੍ਰਿਤੀ[7] ਉਰ ਬਢੀ ਵਿਸ਼ੇਖੀ। ਖੋੜਸ ਬਰਸਨਿ ਕੀ ਤਨ ਰੂਰਾ। ਸੁੰਦਰ ਬਦਨ ਚੰਦੁ ਜਨੁ ਪੂਰਾ[8] ॥ ੨੨ ॥ ਦ੍ਰਿਗ ਮ੍ਰਿਗ ਸੇ, ਸ਼੍ਰਿਗ ਗਰ ਮਹਿੰ[9] ਸੋਹਤਿ। ਅਤਰ ਲਗਨੋ, ਬੋਲਤਿ ਮਨ ਮੋਹਤਿ। ਬੇਨੀ[10] ਸਰਪਨ ਸੀ ਸਟਕਾਰੀ[11]। ਚੰਪਕ ਬਰਨੀ, ਚੰਚਲ ਪਨਾਰੀ ॥ ੨੩॥ ਕਹੌਂ ਕਹਾਂ ਲਗਿ ਸੁੰਦਰਤਾਈ। ਸਿੰਘ ਪਿਖਤਿ ਮਨ ਰਹਨੋ ਲੁਭਾਈ।–ਮਿਲੌਂ

---

[1]ਅੱਗੇ। [2]ਦੇਰ ਨਹੀਂ ਲਗਣੀ। [3]ਜੋਗਾ ਸਿੰਘ ਬੋਲਿਆ। [4]ਥੋੜਾ ਜਿਹਾ (ਮਨ) ਮੁੜੇ ਤਾਂ ਧਰਮ ਨਾਸ਼ ਹੁੰਦਾ ਹੈ। [5]ਪਹਿਲੀ ਵੇਰ ਤ੍ਰਿਯਾ ਦਾ ਮਿਲਣਾ ਤਜਕੇ ਸ੍ਰੀ ਗੁਰੂ ਜੀ ਵਲ ਤੱਕੇ। [6](ਹੈਂਕਾਰ ਦਾ) ਵਿਕਾਰ। [7]ਕਾਮ ਬ੍ਰਿਤੀ। [8]ਪੂਰਨ ਚੰਦ ੧੬ ਕਲਾਂ ਦਾ ਹੁੰਦਾ ਹੈ, ੧੬ ਵਰ੍ਹੇ ਦੀ ਉਮਰਾ ਕਹਿਣ ਵਿਚ ਪੂਰਨ ਜਵਾਨੀ ਦਾ ਕਟਾਖਨ ਰਖਨਾ ਹੈ ਕਵਿ ਜੀ ਨੇ। [9]ਮਾਲਾ ਗਲ ਵਿਚ। [10]ਗੁਤ। [11]ਲਮਕਦੀ ਹੈ।

ਜਾਮਨੀ ਮਹਿੰ ਇਹ ਸੈਗ। ਕਰੌਂ ਕੇਲ ਮਦ ਹਰੌਂ ਅਨੰਗ[1]–॥ ੨੪ ॥ ਪਰੀ ਰਾਤਿ ਬੀਤੀ ਇਕ ਜਾਮ। ਨੀਠ ਨੀਠ ਤਨ ਪੀੜਤਿ ਕਾਮ। ਭਯੋ ਤਯਾਰ ਲੇ ਧਨ ਕੋ ਚਲਨੋ। ਚਿਤ ਚਾਹਤਿ ਅਤਿ ਤਿਹ ਸੋਂ ਮਿਲਨੋ ॥੨੫॥ ਸਿਖ ਕੀ ਦਸ਼ਾ ਗੁਰੂ ਤਬਿ ਜਾਨੀ ।–ਭਰਮਨੋ ਕਰੈ ਧਰਮ ਕੀ ਹਾਨੀ। ਜੋ ਅਬਿ ਹਮ ਨ ਬਚਾਵਹਿੰ ਜਾਇ। ਅਪਰ ਆਨਿ ਕੋ ਕਰੈ ਸਹਾਇ ॥ ੨੬ ॥ ਧਰਮ ਨਸੈ, ਸਿੱਖੀ ਨਹਿੰ ਰਹੈ। ਸਿੱਖੀ ਬਿਨਾ ਨਰਕ ਕੋ ਲਹੈ। ਔਚਕ ਜਬਿ ਬਿਕਾਰ ਕੋ ਹੋਇ।ਉਚਿਤਿ ਬਚਾਵਨਿ ਗੁਰ ਕੋ ਸੋਇ–॥ ੨੭ ॥ ਇਮ ਬਿਚਾਰ ਕਰਿ ਸ਼੍ਰੀ ਜਗਨਾਥਾ। ਕੰਚਨ ਆਸਾ[2] ਗਹਿ ਕਰਿ ਹਾਥਾ। ਜਾਮਾ ਬਹੁ ਪਾਲਨ ਕੋ ਪਾਇ। ਬੇਸਵਾਦ੍ਵਾਰ ਖੜੋਏ ਜਾਇ[3] ॥ ੨੮ ॥ ਜੋਗਾ ਸਿੰਘ ਦੇਖਿ ਹਟਿ ਰਹਯੋ। ਨ੍ਰਿਪ ਕੋ ਚੋਬਦਾਰ ਉਰ ਲਹਯੋ ।–ਇਸ ਕੋ ਸ੍ਵਾਮੀ ਅੰਤਰ ਹੋਇ। ਮੋ ਸੈਗ ਮਿਲਹਿ ਨਹੀਂ ਕਿਮ ਸੋਇ ॥ ੨੯॥ ਚਲਨੋ ਜਾਇ ਜਬਿ ਇਹ ਨਿਜ ਡੇਰੇ। ਮਿਲੌਂ ਆਇ ਬੇਸ੍ਵਾ ਸੋਂ ਫੇਰੇ–। ਇਮ ਬਿਚਾਰ ਨਿਜ ਹਯ ਕੇ ਪਾਸ। ਥਿਰਯੋ ਜਾਇ ਤ੍ਰਿਯ ਮਿਲਿਬੇ ਆਸ ॥੩੦॥ ਪੀੜਤਿ ਮਦਨ ਨ ਨਿੰਦ੍ਰਾ ਆਵੈ। ਤ੍ਰਿਯਾ ਮਿਲਨਿ ਸੰਕਲਪ ਉਠਾਵੈ। ਬੀਤੇ ਜਾਮ ਬਹੁਰ ਚਲਿ ਗਯੋ। ਚੋਬਦਾਰ ਸੋ ਹੇਰਤਿ ਭਯੋ॥੩੧॥ਮਨ ਮੁਰਝਾਇ ਦੁਖੀ ਹੁਇ ਮੁਰਯੋ।–ਅਬਿ ਲੌ ਨਹਿੰ ਮਹਿਪਾਲ ਨਿਕਰਯੋ–। ਗਯੋ ਬਿਸੂਰਤਿ ਹਯ ਕੇ ਤੀਰ। ਤਨੋਂ ਤਨੋਂ ਲਗਹਿੰ ਕਾਮ ਕੇ ਤੀਰ ॥੩੨॥–ਇਹ ਨਿਕਸੈ ਜਬਿ ਭੂਪ ਬਿਲੰਦ। ਮਿਲੌਂ ਤ੍ਰਿਯਾ ਸੋਂ, ਦਹੇ ਅਨੰਗ। ਆਜ ਰਾਤਿ ਮੈਂ ਕੇਲ ਮਚਾਵੌਂ। ਮਨਭਾਵਤਿ ਕੈ ਹਿਯ ਲਪਟਾਵੌਂ–॥੩੩॥ਏਕ ਜਾਮ ਜਬਿ ਰਾਤਿ ਰਹੀ ਹੈ। ਜਾਗਤਿ ਬੈਠੇ ਘਾਤਿ ਲਹੀ ਹੈਂ[4]। ਧਨ ਲੇ ਕਰਿ ਤ੍ਰਿਯ ਦ੍ਵਾਰੇ ਗਯੋ। ਚੋਬਦਾਰ ਥਿਰ ਹੇਰਤਿ ਭਯੋ ॥ ੩੪ ॥ ਬਹੁ ਦੁਖ ਪਾਇ ਹਟਯੋ ਮੁਰਝਾਯੋ ।–ਕੋ ਨ੍ਰਿਪ ਇਸ ਪਰ ਬਹੁ ਬਿਰਮਾਯੋ।ਨਹਿੰ ਨਿਕਸਯੋ ਤ੍ਰੈ ਪਹਿਰ ਬਿਤਾਏ। ਅਬਿ ਇਹ ਚਾਰ ਘਰੀ ਠਹਿਰਾਏ[5] ॥ ੩੫ ॥ ਨਿਕਸ ਜਾਇਗੋ ਅਪਨੇ ਸਦਨ। ਤਬਿ ਮੈਂ ਮਿਲੌਂ ਹਰੌਂ ਮਦ ਮਦਨ[6]–। ਨਿਜ ਡੇਰੇ ਪੁਨ ਬੈਠਨੋ ਜਾਇ। ਰਹੀ ਰਾਤਿ ਜਬਿ ਗਈ ਬਿਹਾਇ[7] ॥ ੩੬ ॥ ਅਰਜੋਦੈ ਕੋ

[1]ਕਾਮ ਦਾ ਮਦ ਦੂਰ ਕਰਾਂਗਾ । [2]ਸੋਟਾ । [3]ਪੰਜ ਭੌਤਕ ਸਰੀਰ ਵਿਚ ਨਹੀਂ ਜਾ ਖਲੋਤੇ ਪਰ ਆਪਣੀ ਆਤਮ ਕਲਾ ਨਾਲ ਸਿਖ ਨੂੰ ਐਸਾ ਸਰੂਪ ਓਥੇ ਖੜਾ ਦਿਖਾਇਆ ਹੈ। [4]ਦਾਉ ਤਕਦਿਆਂ ਜਾਗਦਾ ਬੈਠਾ ਰਿਹਾ । [5]ਹੁਣ ਇਹ ਚਾਰ ਘੜੀ ਠਹਿਰੇਗਾ । [6]ਕਾਮ ਦਾ ਮਦ । [7](ਬਾਕੀ) ਰਹਿੰਦੀ ਰਾਤ ਜਦੋਂ ਬੀਤ ਗਈ ।

ਸਮੋ ਪਹੂਚਾ। ਬਹੁ ਮਨਮਥ[1] ਤੇ ਮਿਲਿਬੋ ਰੂਚਾ[2]। ਤਬਿ ਭੀ ਚੋਬਦਾਰ ਸੋ ਖਰਸੋ। ਹਟਿ ਕਰਿ ਆਇ ਤਿਮਰ ਤਬਿ ਟਰਸੋ ॥੩੭॥ ਤਮ ਸਮੇਤ[3] ਸਿਖ ਕੋ ਅੱਗਯਾਨਾ। ਨਾਸਸੋ, ਭਯੋ ਪ੍ਰਗਾਸ ਸੁ ਗਯਾਨਾ। ਬਾਰਿ ਬਾਰਿ ਮਨ ਅਧਿਕ ਧਿਕਾਰਾ।–ਬੀਤਸੋ ਹੁਤੋ ਗ਼ਜ਼ਬ ਇਹ ਭਾਰਾ ॥੩੮॥ ਜੋਕਰਿ ਚੋਬਦਾਰ ਨਹਿੰ ਹੋਤਾ। ਇਸ ਮਿਸ ਖਾਤ ਨਰਕ ਮਹਿੰ ਗੋਤਾ। ਮੈਂ ਸਿੱਖੀ ਇਸ ਭਾਂਤਿ ਕਮਾਈ। ਗੁਰ ਢਿਗ ਸੇਵਤਿ ਰਹਸੋ ਸਦਾਈ॥੩੯॥ ਆਇਸੁ ਲੇਇ ਬਸ਼ਾਹੁ ਕੋ ਗਯੋ। ਤਹਿੰ ਗੁਰ ਹੁਕਮ ਬਿਲੋਕਤਿ ਭਯੋ। [4]ਖੋੜਸ ਬਰਖਨਿ ਕੀ ਬਰ ਬਾਲਾ। ਬੇਦ ਲੋਕ ਮਤ ਧਰਮ ਬਿਸਾਲਾ॥ ੪੦ ॥ ਅਸ ਤ੍ਰਿਯ ਸੰਗ ਪ੍ਰਥਮ ਕੋ ਮੇਲ। ਜੋ ਨਿਸ਼ਪਾਪ ਮਦਨ ਕੋ ਕੇਲ। ਸਿੱਖੀ ਸਿਦਕ ਰਾਖਿਬੇ ਹੇਤੁ। ਚਲਸੋ ਤੁਰਤ ਸਭਿ ਤਜਸੋ ਨਿਕੇਤ[5]–॥੪੧॥ ਇਮ ਪਛਤਾਇ ਜ਼ੀਨ ਹਯ ਪਾਇ।ਚਢਿ ਅਨੰਦਪੁਰਿ ਕੀ ਦਿਸ਼ਿ ਧਾਇ।ਮਾਰਗ ਲੀਘਿ ਸਤੱਦ੍ਰਵ ਤਰਸੋ। ਆਨਿ ਗੁਰੂ ਕੇ ਪੁਰਿ ਮਹਿੰ ਬਰਸੋ ॥੪੨॥ ਹਯ ਲੈਘਾਇ ਕਰਿ ਤੁਰਨ ਗਯੋ। ਜਗਤਨਾਥ ਤਬਿ ਦੇਖਤਿ ਭਯੋ। ਸਮੁਖ ਹੋਇ ਕਰਿ ਬੰਦਨ ਠਾਨੀ। ਸਤਿਗੁਰ ਸਿਖ ਕੋ ਪਿਖਿ ਕਹਿ ਬਾਨੀ॥੪੩॥ 'ਜੋਗਾ ਸਿੰਘ ਸਦਨ ਤੇ ਆਯੋ। ਪਿਖਹੁ ਮਹਾਂ ਉਰ ਸਿਦਕ ਕਮਾਯੋ'। ਇਮ ਕਹਿ ਕਰਿ ਬਿਗਸੇ ਮੰਦ ਮੰਦ। ਬਾਰਿ ਬਾਰਿ ਪੁਨ ਭਨੈਂ ਮੁਕੰਦ ॥੪੪॥ ਹਸਤ ਬਹੁਤ ਅਰੁ ਕਹੈਂ ਸੁ ਬੈਨ। ਕ੍ਰਿਪਾ ਰਸੀਲੇ ਕਰਿ ਕਰਿ ਨੈਨ। ਹਸਹਿੰ ਬਿਲਾਸ ਕਰਹਿੰ ਬਹੁਤੇਰੇ। ਨਿਕਟ ਸਿੰਘ ਗਨ ਗੁਰ ਕੇ ਹੇਰੇ ॥ ੪੫ ॥ ਹਾਥ ਜੋਰਿ ਕੀਨਸਿ ਅਰਦਾਸ[6]। 'ਸ਼੍ਰੀ ਪ੍ਰਭੁ ਰਾਵਰ ਕੇਰ ਬਿਲਾਸ। ਜਾਨਹੁ ਆਪ ਨ ਹਮ ਕੁਛ ਜਾਨਾ। ਹਸਨ ਹੇਤੁ ਕਸ਼ਾ ਕਰਹੁ ਬਖਾਨਾ' ॥ ੪੬ ॥ ਤਬਿ ਗੁਰ ਕਹਸੋ 'ਬੂਝ ਲਿਹੁ ਇਸਕੋ। ਬ੍ਰਿਥਾ ਆਪਨੀ ਕਹਿ ਸਭਿ ਕਿਸ ਕੋ[7]। ਜਿਮ ਬੀਤੀ ਗਤਿ ਇਸ ਕੇ ਸਾਥ। ਜਿਮ ਰਾਖਸੋ ਪ੍ਰਭੁ ਦੇ ਕਰਿ ਹਾਥ' ॥ ੪੭ ॥ ਜੋਗਾ ਸਿੰਘ ਲਖੀ ਗਤਿ ਸੋਏ।–ਮਮ ਹਿਤ ਚੋਬਦਾਰ ਗੁਰ ਹੋਏ–। ਸਮੁਝਿ ਪਾਰਤਾ ਚਰਨੀ ਪਰਸੋ। 'ਧੰਨ ਪ੍ਰਭੂ ਦੇ ਹਾਥ ਉਬਰਸੋ ॥ ੪੮ ॥ ਆਪ

---

[1]ਕਾਮ। [2]ਚਾਹਿਆ। [3]ਅੰਧੇਰੇ ਦੇ ਨਾਲ ਹੀ। [4]ਭਾਵ ੬ ਬਰਸਾਂ ਦੀ ਜਵਾਨ ਇਸਤ੍ਰੀ ਜੋ ਲੋਕ ਸ਼ਾਸਤ੍ਰ ਤੇ ਧਰਮ ਮੂਜਬ ਮੈਨੂੰ ਵਿਹਤ ਸੀ, ਐਸੀ ਇਸਤ੍ਰੀ ਨਾਲ ਪਹਿਲਾ ਮਿਲਾਪ ਜੋ ਕਿ ਨਿਸ਼ਪਾਪ ਭੋਗ ਸੀ ਉਹ ਤਾਂ ਮੈਂ ਸਿੱਖੀ ਸਿਦਕ ਰੱਖਣੇ ਦੀ ਖਾਤਰ ਘਰ ਛਡਕੇ ਟੁਰ ਆਇਆ ਹਾਂ (ਤੇ ਇਥੇ ਕਿਸ ਗਲ ਤੇ ਮੈਂ ਧਰਮ ਹਾਰਨ ਲਗਾ ਸਾਂ)। [5]ਭਾਵ ਸਿੱਖਾਂ ਨੇ। [6]ਸਭ ਕਿਸੇ ਨੂੰ।

ਸਮਾਨ ਨ ਅਪਰ ਕ੍ਰਿਪਾਲਾ। ਸਦਾ ਦਾਸ ਕੇ ਬਨਿ ਰਖਵਾਲਾ। ਤਜਹੁ ਜਿਠਾਈ ਸਿਖ ਕੇ ਕਾਰਨ[1]। ਜਨੋਂ ਕਨੋਂ ਕਰਿਹੌ ਦਾਸ ਉਧਾਰਨਿ ॥ ੪੯ ॥ ਨਈ ਨ ਕਰਹੁ ਸਦਾ ਬਨਿ ਆਯਾ। ਨਾਮਦੇਵ ਕੋ ਛਾਪਰ ਛਾਯਾ। ਧੈਨੋ ਕੇ ਬਛੁਰੇ ਗਨ ਚਾਰੇ। ਹਿਤ ਕਬੀਰ ਕੇ ਬਨ ਬਨਜਾਰੇ[2] ॥ ੫੦ ॥ ਤਿਮ ਹੀ ਮਮ ਹਿਤ ਕੁ ਚੁਬਦਾਰਾ। ਸੇਵਕ ਰਾਖਨੋ ਬਿਰਦ ਸਿਕਾਰਾ। ਮੋਰੋ ਕਹਨੋ[3] ਕਹਾਂ ਛਬਿ ਦੈ ਹੈ। ਆਪ ਸੁਨਾਵਹੁ ਸਭਿ ਸੁਨਿ ਲੈ ਹੈਂ' ॥ ੫੧ ॥ ਜੋਗਾ ਸਿੰਘ ਤੇ ਸੁਨਿ ਕਰਿ ਬ੍ਰਿੰਦ। ਕਹੈ ਖਾਲਸਾ 'ਕਹੋ ਮੁਕੰਦ'। ਤਬਿ ਕਲਗ਼ੀਧਰ ਸਕਲ ਸੁਨਾਈ। 'ਤਜਿ ਫੇਰੇ ਮਮ ਆਇਸੁ ਪਾਈ[4] ॥ ੫੨ ॥ ਪੁਰਿ ਹੁਸ਼ੀਆਰ ਆਇ ਕਰਿ ਡੇਰਾ। ਬਿਰਮਨੋ ਬਾਰਬਧੂ ਪੁਨ ਹੇਰਾ[5]। ਜੇ ਮੈਂ ਨਹੀ ਬਚਾਵੋਂ ਤਹਾਂ। ਆਗਯਾਕਾਰੀ ਗੁਰ ਸਿਖ ਮਹਾਂ ॥ ੫੩ ॥ ਬਿਗਰੈ ਧਰਮ, ਨਰਕ ਮਹਿੰ ਜੈ ਹੈ। ਮੁਝ ਗੁਰ ਕਰੇ ਕਹਾਂ ਫਲ ਪੈ ਹੈ। ਯਾ ਸਮ ਸਿਖ ਆਇਸੁ ਅਨੁਸਾਰੀ। ਜੋ ਕਰਿ ਭੂਲ ਜਾਇ ਇਕ ਬਾਰੀ ॥ ੫੪ ॥ ਤੌ ਗੁਰ ਤਿਸ ਕੌ ਲੇਤਿ ਬਚਾਇ। ਕਿਸੂ ਬਿਪਦ ਮਹਿੰ ਜੋ ਪਰ ਜਾਇ। ਇਸ ਕੇ ਸਮ ਸਿਖ,ਗੁਰ ਸਮ ਮੋਹਿ। ਕਨੋਂ ਨ ਊਚ ਪਦ ਪ੍ਰਾਪਤਿ ਹੋਹਿ' ॥ ੫੫॥ ਇਮ ਕਹਿ ਕ੍ਰਿਪਾਦ੍ਰਿਸ਼ਟਿ ਤੇ ਹੇਰਾ। ਗਯਾਨਵਾਨ ਸਿਖ ਕਰਿ ਤਿਸ ਬੇਰਾ। ਘਰ ਕੋ ਪਠਨੋ,ਗਯੋ ਤਤਕਾਲਾ'[6]ਕਰਹੁ ਗ੍ਰਿਹਸਤ ਕੀ ਰੀਤਿ ਬਿਸਾਲਾ' ॥ ੫੬॥ ਕਿਤਿਕ ਸਮੈਂ ਬਸਿ ਆਯੋ ਫੇਰ। ਰਹਨੋ ਸਮੀਪੀ ਦਰਸ਼ਨ ਹੇਰਿ। ਅੰਤ ਸਮੈਂ ਊਚੋ ਪਦਿ ਪਾਯੋ। ਚਰਨ ਕਮਲ ਗੁਰ ਕੇਰ ਸਮਾਯੋ ॥ ੫੭ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਸਿਖ' ਪ੍ਰਸੰਗ ਬਰਨਨੰ ਨਾਮ ਖਸ਼ਟ ਤ੍ਰਿੰਸਤੀ ਅੰਸੂ ॥ ੩੬ ॥ ੩੭. [ਗਊ ਦੀ ਆਣ ਤੇ ਆਨੰਦ ਪੁਰ ਛੱਡਣਾ]।

ਦੋਹਰਾ ॥ ਇਸ ਪ੍ਰਕਾਰ ਸ਼੍ਰੀ ਸਤਿਗੁਰੂ ਕੇਤਿਕ ਦਨੋਸ ਬਿਤਾਇ। ਕਰੇ ਪਰਾਜੈ ਗਿਰਪਤੀ ਬਿਜੈ ਸੁਜਸੁ ਬਹੁ ਪਾਇ ॥੧॥ ਕਬਿੱਤ ॥ ਦੇਸ਼ਨ ਬਿਦੇਸ਼ ਮੈਂ ਵਿਸ਼ੇਸ਼ ਜਸੁ ਫੈਲ ਰਹਨੋ, 'ਗੁਰੂ ਕੋ ਮਨਿੰਦ ਨਹੀਂ ਸੂਰਮਾਂ ਜਹਾਨ ਮੈਂ। ਸੈਲਨ ਕੋ ਬਲ ਸਾਰੋ, ਤੀਨ ਲੱਛ ਸੈਨ ਜੋਰਿ, ਘਾਲਨੋ ਜ਼ੋਰ ਘੋਰ, ਨਹਿੰ ਆਵਤਿ ਬਖਾਨ ਮੈਂ[7]। ਕੇਤੋ ਮਾਰਿ ਲੀਨਿ ਭਟ,ਘਾਇਲ ਬਿਸਾਲ ਕੀਨਿ, ਹਾਰੇ ਹੀਨ ਹ੍ਵੈ ਕੈ ਗਏ' ਆਪਨੇ ਸਥਾਨ ਮੈਂ।ਪ੍ਰਭੂ ਜੀ ਦੀਵਾਨ ਮੈਂ, ਕਮਾਨ

[1]ਸਿੱਖਾਂ ਵਾਸਤੇ ਆਪਣੀ ਵਡਿਆਈ ਵੀ ਛੱਡਦੇ ਹੋ ਤੇ। [2]ਵਣਜਾਰੇ ਬਣੇ ਸਾਓ। [3]ਮੇਰੇ (ਬਚਨ) ਕਹਿਆਂ। [4]ਸਾਡਾ ਹੁਕਮ ਪਾਕੇ ਲਾਵਾਂ ਛਡੀਆਂ। [5]ਵੈਸ਼ਵਾ ਨੂੰ ਦੇਖ ਕੇ। [6]ਕਹਿਆ ਨਹੀਂ ਜਾਂਦਾ। [7](ਪਹਾੜੀਏ) ਗਏ।

ਬਾਨ ਪਾਨ ਮੈਂ,ਬਿਰਾਜੈਂ ਗੁਨ ਗਯਾਨ ਮੈਂ ਕਿ ਦਾਨ ਸਨਮਾਨ ਮੈਂ[7]॥੨॥ਜਹਾਂ ਕਹਾਂ ਫੈਲਨੋ ਜਸੁ ਚਾਂਦਨੀ ਬਿਤਾਨ ਮਾਨੋਂ[1], ਸਭਿ ਪਰ ਛਾਧੋ ਜੈਸੇ ਛੱਤ੍ਰ ਸੇਤ[2] ਸੀਸ ਪਰ।[3]ਹੀਰਾ ਸੋਂ ਪ੍ਰਕਾਸ਼ ਰਹਨੋ, ਸੁਧਾ ਸਮ ਚਾਹੈ ਸ਼ਿਭੁ,ਚੌਰ ਸਮ ਝੂਲੈ ਸਮੁਦਾਇ ਅਵਨੀਸ਼ ਪਰ[3]।ਬੀਚ ਸਭਿ ਸੰਗਤਿ ਕੇ ਹੰਸਨ ਕੀ ਪੰਗਤ ਜਨੋਂ ਫੂਲ ਰਹੀ ਮਾਲਤੀ ਸੁ ਦੇਸ਼ ਬੀਚ ਘਰ ਘਰ। ਸਿੰਘ ਜਹਿਂ ਸੁਨਹਿਂ, ਬਿਰਮਾਇਰਹੈਂ ਮਨ[8]ਸਬੈ*ਜੈਸੇ ਹ੍ਵੈ ਚਕੋਰ ਗਨ,ਲੋਭੈਂ ਰਜਨੀਸ਼ਪਰ[4] ॥੩॥ ਸੁਨਤਿ ਗਿਰੀਸ਼ ਕੈ ਗਿਰੀਸ਼ਨ ਕੈ ਨਰ ਗਨ[5] ਸਹਿਨ ਸਕਤਿ ਮਨ ਮੂਢ ਜਰ ਬਰ ਜਾਤਿ। ਸ਼ੋਕ ਫੈਲਨੋ ਸੈਲਨ ਮਹਿਂ ਸੂਰਮੇ ਮਰੇ ਹੈਂ ਬਹੁ, ਸੰਕਟ ਪਰਨੋ ਹੈ ਸਭਿ ਦੇਸ਼ ਕੇ ਬਿਸ਼ੇਸ਼ਘਾਤ[7]।ਭੀਮਚੰਦ ਮੰਦ[6]ਦੁਖ ਪਾਇਕੈਪਠਾਏ ਨਰ ਜੋਤਿਕ ਨਰਿੰਦ ਪਰਬਤ ਕੇ ਬਿਲੰਦ ਪਾਤਿ[6]। ਘਾਯਲਨ ਘਾਵ ਮਿਲੇ ਘੋਰ ਜੋ ਘਮੰਡਚੰਦ[10],ਆਯੋ ਸੋ ਹੰਡੂਰੀਆ ਹੰਕਾਰ ਰਜਪੂਤ ਜਾਤਿ[11]॥੪॥ ਲਲਿਤਪਦ ਛੰਦ॥ ਬੀਰ ਸਿੰਘ ਜਸਪਾਲੀ ਆਨੁਜ[12] ਪੁਨ ਮੰਡਸਪਤਿ ਆਯੋ। ਸਿਵਰ ਕਰੋ[13] ਕਹਿਲੂਰ ਦੂਨ ਮਹਿਂ ਬਹੁ ਸਨਮਾਨ ਕਰਾਯੋ ॥੫॥ ਅਗਲੇ ਦਸੋਸ ਸਭਾ ਕਰਿ ਇਕਠੇ ਲੈਲੈ ਨਿਜ ਪਰਧਾਨ।ਖੜਗ,ਸਿਪਰ,ਤਰਕਸ਼, ਧਨੁ ਧਰਿ ਕਰਿ ਚਮੂੰ ਸੁਭਟ ਸੰਗ ਬਾਨਾ[14] ॥ ੬ ॥ ਫਰਸ਼ ਬਿਸਾਲਹਿ ਗਿਲਮ ਗਲੀਚੇ ਹੇਮ ਛਰੀਧਰ ਆਗੇ।ਬੈਠਨੋ ਭੀਮਚੰਦ ਸਨਮਾਨਤਿ ਕਹੈਂ ਮਧੁਰਤਾ ਪਾਗੇ ॥ ੭ ॥ [9]ਰਹਨੋ ਅਨੰਦਪੁਰਿ ਸੱਲਨ ਸੁ ਛਾਤੀ ਕਰਕਤਿ ਬਹੁ ਦੁਖ ਦਾਨੀ। ਨਹੀਂ ਜਾਮਨੀ ਲੋਚਨ ਨਿੰਦ੍ਰਾ ਰੁਚੈ ਨ ਭੋਜਨ ਪਾਨੀ॥ ੮॥ ਮਰੇ ਸਬੰਧੀ ਕਾਜ ਸਰਨੋ ਨਹਿਂ ਧਨ ਬਹੁ ਖਰਚ ਹੈਗਾਮੇ[15]।ਚਮੂੰ ਹਤੀ ਆਧੀ ਨਹਿਂ ਰਹਿ ਗਈ ਸਭਿ ਪਹੁੰਚੇ ਜਮਧਾਮੇਂ[7] ॥ ੯ ॥ ਬੋਲਨੋ ਤਬਿ

[1]ਚਾਂਦਨੀ ਦੇ ਚੰਦੋਏ ਵਾਂਗ। [2]ਚਿਟਾ ਛੱਤਰ। [3](ਉਹ ਜਸ) ਹੀਰੇ ਵਾਂਗ ਪ੍ਰਕਾਸ਼ ਰਿਹਾ ਹੈ, ਸ਼ਿਵ ਜੀ (ਉਸ ਜਸ ਨੂੰ) ਅੰਮ੍ਰਿਤ ਵਾਂਙੂ ਚਾਹ ਰਹੇ ਹਨ, ਸਾਰੀ ਧਰਤੀ ਦੇ ਰਾਜਿਆਂ ਪਰ ਝੂਲ ਰਿਹਾ ਹੈ ਦੌਰ ਵਾਙੂ। [ਹੀਰਾ, ਅੰਮ੍ਰਿਤ, ਸ਼ਿਵ, ਚੌਰ ਸਾਰੇ ਚਿੱਟੇ ਹਨ ਤੇ ਜਸ ਨਾਲ ਉਪਮਾਂ ਦੇਈਦੀ ਹੈ ਇਨ੍ਹਾਂ ਦੀ]। [4]ਲੁਭਿਤ ਹੋ ਰਹੇ ਹਨ ਮਨ। [5]ਚੰਦ ਤੇ। [6]ਪਹਾੜੀ ਰਾਜੇ ਯਾ ਪਹਾੜੀ ਰਾਜਿਆਂ ਦੇ ਲੋਗ ਸੁਣਕੇ। [7]ਨਾਸ਼ ਹੋਏ। [8]ਨੀਚ। [9]ਜਿਤਨੇ ਪਹਾੜਾਂ ਦੇ ਵਡੇ ਰਾਜੇ ਸਨ (ਤਿਨ੍ਹਾਂ ਪਾਸ) ਪੱਤ੍ਰ ਦੇਕੇ। [10]ਘਮੰਡ ਚੰਦ ਵਰਗੇ ਘੋਰ ਘਾਇਲਾਂ ਦੇ ਘਾਉ ਮਿਲ ਗਏ ਸਨ। [11]ਉਹ ਹੰਡੂਰੀਆ (ਘ: ਚੰਦ) ਰਜਪੂਤ ਜਾਤ ਦਾ ਹੰਕਾਰੀ ਆਇਆ। [12]ਜਸਪਾਲੀਏ ਬੀਰ ਸਿੰਘ ਦਾ ਛੋਟਾ ਭਰਾ। [ਸੰਸ: ਅਨੁਜ=ਛੋਟਾ ਭਿਰਾਉ]। (ਅ) ਆਨੁਜ=ਆਏ। [13]ਡੇਰਾ ਕੀਤਾ। [14]ਤੀਰ। (ਅ, ਬਾਣੇ, ਵਰਦੀਆਂ। [15]ਜੰਗ ਵਿਚ। *ਪਾ:—ਜਬੈ।

ਘਮੰਡ ਚੰਦਸਭਿ ਮੈਂ[1]ਪੰਮਾ ਤੋਹਿਪ੍ਰਧਾਨ॥ਚਲਨਿ ਲਗੇ ਜਬਿਆਨੰਦਪੁਰਿ ਤੇ ਤਿਨ ਤਬਿ ਕੀਨਿ ਬਖਾਨ॥੧੦॥–ਜਤਨ ਅਨੰਦਪੁਰਿਕੋ ਛੁਟਵਾਵਨਿ ਮੈਂ ਜਾਨਤਿ ਹੌਂ ਆਛੇ–। ਅਬਿ ਕਸੋਂ ਮੌਨ ਸਭਾ ਮਹਿਂ ਬੈਠਸੋ ਕਰਹਿ ਕਹਾਂ ਮਤਿ ਪਾਛੇ[1] ॥ ੧੧॥ ਕਹਹਿ ਮੰਤ੍ਰ[2] ਸਭਿ ਸੁਨਹੁ ਬਿਚਾਰਹੁ ਉਚਿਤ ਹੋਇ ਕਰਿ ਲੀਜੈ। ਜਸੋਂ ਕਸੋਂ ਕਰਿ ਸਤਿਗੁਰੂ ਨਿਕਾਰਹੁ ਸਭਿ ਕੀ ਆਸ ਪੁਰੀਜੈ ॥ ੧੨ ॥ ਬਿਨਾ ਲਰਨ ਤੇ ਨਿਕਸੈ ਜੈਸੇ ਸੋ ਉਪਾਇ ਹੈ ਨੀਕਾ। ਜੰਗ ਕਰੈ ਤੇ ਸਰੈ ਨ ਕਾਰਜ ਪਰੈ ਸੁਜਸੁ ਨਿਤ ਢੀਕਾ ॥੧੩॥ ਜਿਤੀ ਚਮੂੰ ਤੁਮ ਅੱਗੁ ਬਟੋਰੀ ਤਿਤੀ ਨ ਅਬਿ ਕਿਮ ਹੋਵੈ। ਕਾਤਰ ਭਏ ਨ ਮੁਖ ਉਤ ਕਰਤੇ ਮ੍ਰਿਤਕ ਹਜ਼ਾਰਹੁ ਸੋਵੈਂ[3] ॥ ੧੪ ॥ ਸੁਨਿ ਪੰਮੇ ਸਭਿ ਬਿਖੈ ਬਖਾਨੀ [4]ਗੁਰੂ ਧਰਮ ਦਿਢ ਧਾਰੀ। ਹਿੰਦੁਨਿ ਬਿਖੈ ਧੇਨੁ ਕੈ ਦਿਜਬਰ ਇਸ ਤੇ ਪਰੈ ਨ ਭਾਰੀ[5] ॥ ੧੫ ॥ ਦੇਹਿੰ ਗਊ ਕੀ ਆਨ[6] ਅਨੰਦਪੁਰਿ ਤਮਾਗਹੁ ਇਤ ਕੋ ਬਾਸ॥ਅਪਰ ਥਾਨ ਮਹਿਂ ਥਿਰ ਹ੍ਵੈ ਰਹੀਐ ਮਿਟੈ ਬਾਦ ਕੋ ਤ੍ਰਾਸ[7] ॥ ੧੬ ॥ ਕੋਤਿਕ ਸੁਨਿ ਕਰਿ ਕਹੈਂ 'ਨ ਨੀਕੋ, ਮਹਾਂ ਦੀਨਤਾ ਧਾਰੀ। ਰਾਜੇ ਹੋਇ ਰੰਕਤਾ ਠਾਨਹੁ ਨਿਰਬਲ ਨਿਰਧਨ ਕਾਰੀ[8] ॥ ੧੭ ॥ ਆਗੇ ਜਸੁ ਕੋ ਚੰਦ ਚੜ੍ਹਾਯਹੁ' ਮਾਰ ਖਾਇ ਹਟਿ ਆਏ॥ਅਬਿ ਪੰਮੇ ਕੀ ਮਤਿ ਕੋ ਲੈਕੈ ਲੇਹੁ ਪਰਮਪਦ ਪਾਏ' ॥ ੧੮ ॥ ਕੋਤਿਕ ਕਹੈਂ 'ਭਲੀ ਇਹ ਠਾਨਹੁ ਮਿਟੈ ਮਰਨ ਕੋ ਤ੍ਰਾਸ। ਹਟਹਿ ਜੰਗ ਨਿਤ ਪਰਤਿ ਬਖੇਰਾ ਸੁਭਟਨਿ ਕੋਰ ਬਿਨਾਸ਼ ॥੧੯॥ ਹੀਨ ਭਏ ਤੇ ਕਸਾ ਘਟਿ ਜੈ ਹੈ ਮਿਟੈ ਉਪਾਧਿ ਸਦਾ ਕੀ। ਪੰਮੇ ਸ਼ੁਭ ਮਤਿ ਕਰੀ ਬਿਚਾਰਨ ਰਹੈ ਨ ਕਾਰਜ ਬਾਕੀ' ॥੨੦॥ ਭੀਮਚੰਦ ਤੇ ਆਦਿ ਗਿਰੇਸ਼ੁਰ ਕਹਸੋ 'ਆਜ ਨਿਸ ਮਾਂਹੀ॥ਕਰਿ ਹੇਰਹੁ ਜੋ ਸਿਧ ਹੁਇ ਕਾਰਜ ਆਨੰਦਪੁਰਿ ਛੁਟ ਜਾਂਹੀ ॥ ੨੧ ॥ ਸਭਿ ਜਹਾਨ ਜਾਨਹਿਂ ਜਸੁ ਕਰਿ ਹੈ ਪੁਰਿ ਤੇ ਗੁਰੂ ਨਿਕਾਸਾ। ਧੇਨ ਆਨਿ ਕੋ ਕੋ ਕੋ ਜਾਨਹਿਂ ਲਖਹਿਂ ਕਿ ਪਾਯੋ ਤ੍ਰਾਸ[9] ॥ ੨੨ ॥ ਇਮ ਮਸਲਤ ਕਰਿ ਉਠੇ ਸਕਲ ਹੀ ਪੰਮੇ ਉੱਦਮ ਲੀਨਾ। ਸੁੰਦਰ ਰਚੀ ਚੂਨ ਕੀ ਧੇਨੂੰ[10], ਚਾਰ ਚਰਨ ਤਿਹ ਕੀਨ॥

---

[1]ਇਸ ਦੀ ਅਕਲ ਪਿੱਛੋਂ ਕੀ ਕਰੇਗੀ। [2](ਜੋ) ਇਹ ਸਲਾਹ ਦੱਸੇ। [3]ਇਸ ਤੋਂ ਪਰੇ ਕੋਈ ਸ਼ੈ ਭਾਰੀ ਨਹੀਂ। [4]ਸੋਂਹ। [5]ਜੰਗ ਦਾ ਡਰ। [6]ਨਿਰਧਨਾਂ ਵਾਂਙ ਕਾਰ (ਕਰਦੇ ਹੋ)। [7]ਭਾਵ ਕਲੰਕ ਲਾਇਆ ਨੇ। [8]ਗਊ ਦੀ ਆਨ ਤਾਂ ਕੋਈ ਕੋਈ ਹੀ ਸਮਝੂ (ਸਾਹੇ) ਇਹ ਸਮਝਣਗੇ ਕਿ (ਗੁਰੂ) ਡਰ ਗਿਆ ਹੈ। [9]ਆਟੇ ਦੀ ਗਊ ਬਣਾਈ।

॥ ੨੩ ॥ ਕਾਨ, ਬਿਖਾਨ[1],ਪੂੰਛ ਔ ਪ੍ਰਿਸ਼ਟੀ ਸਗਰੇ ਅੰਗ ਬਨਾਏ। ਤਿਮਰ ਸਮੇਤ ਰਾਤਿ ਜਬਿ ਹੋਈ ਸੀਸ ਉਠਾਇ ਸਿਧਾਏ ॥ ੨੪ ॥ ਆਨਿ ਅਨੰਦ-ਪੁਰਿ ਦ੍ਵਾਰ ਹੁਤੋ ਜਹਿਂ ਗੋਮੈ ਲਿੰਪ ਸਥਾਨਾ[2]। ਖਰੀ ਕਰੀ[3] ਬਿਧਿ ਖਰੀ ਰਹਾਂ ਤਬਿ ਡੋਰੀ ਗਰ ਬੰਧਾਨਾ ॥ ੨੫ ॥ ਪੂਰਨੋ ਚੌਂਕ ਧਰੇ ਕੁੱਛ ਅੱਛਤ[4] ਕੱਸਰ ਚੰਦਨ ਮਾਲਾ।ਅਰਚਨ[5] ਚਰਚਨ ਕਰਿਕੈ[6] ਸਭਿ ਬਿਧਿ ਪੰਮਾ ਕੂਰ ਕੁਚਾਲਾ॥੨੬॥ ਲਿਖਨੋ ਪੱਤ੍ਰ ਪਰ 'ਆਨ ਗਊ ਕੀ ਤਮਾਗ ਅਨੰਦ ਪੁਰਿ ਜਾਵਹੁ। ਰਾਜਨ ਕੋ ਅਰਮਾਨ* ਰਹੈ ਜਗ ਨਿਕਟ ਬਸਹੁ ਸੁਖ ਪਾਵਹੁ[7] ॥ ੨੭ ॥ ਏਕ ਬਾਰ ਭਜਿ ਕਿਤਿਕ ਸਮੇ ਮਹਿਂ ਸ਼ਹੁਰ ਬਸਹੁ ਪੁਰਿ ਆਈ'। ਇਮ ਲਿਖਿ ਕਰਿ ਕਾਗਦ ਢਿਗ ਰਖਿ ਕਰਿ ਬਨਿ ਤਸਕਰ ਭਰਪਾਈ[8] ॥ ੨੮॥ ਗਏ ਅਪਨਿ ਘਰ ਰਾਤਿ ਅੰਧੇਰੀ, ਹੇਰਨੋ ਕਿਨਹੁੰ ਨ ਜਾਨਾ।ਸੁਪਤਿ ਰਹੇ ਨਰ ਘਰ ਘਰ ਅਪਨੇ ਭਈ ਪ੍ਰਾਤਿ ਤਮ ਹਾਨਾ ॥ ੨੯ ॥ ਗਏ ਦ੍ਵਾਰ ਜਬਿ ਕਰਨੋ ਬਿਲੋਕਨਿ 'ਇਹ ਕਮ ਕਿਸ ਨੇ ਕੀਨਾ?'। ਇਕ ਦੋਇ ਤ੍ਰੈ ਚੌਥੇ ਪਿਖਿ ਪੰਚਮ ਬਿਕਸੇ ਕਛੁ ਨ ਚੀਨਾ॥੩੦॥ ਸ਼੍ਰੀ ਕਲਗ਼ੀਧਰ ਨਿਕਟ ਗਏ ਤਬਿ ਦੌਰਤਿ ਜਾਇ ਬਤਾਈ। 'ਪ੍ਰਭੁ ਜੀ! ਪੁਰਿ ਕੇ ਪੌਰ ਅੱਗ੍ਰ ਕੀ ਕਿਨ ਇਹ ਬਨਤ ਬਨਾਈ ॥ ੩੧ ॥ ਕਾਗਦ ਧਰਨੋ ਨ ਹਮ ਕਰ ਛੁਵਨੋ, ਚਹਹੁ ਜਿ ਲਿਹੁ ਮੰਗਵਾਈ। ਧੇਨੁ ਚੂਨ ਕੀ ਲਿੰਪ ਧਰੀ ਧਰਿ ਕਛੁ ਨ ਜਾਨਨੋਂ ਜਾਈ'॥੩੨॥ਸੁਨਿ ਪ੍ਰਭੁ ਦਾਸ ਪਠਨੋ ਪੁਰਿ ਪੌਰਹਿ ਜਾਇ ਤਬਹਿ ਲੈ ਆਵਾ। ਕਾਗਦ ਤਬਹਿ ਪੜ੍ਹਾਵਨਿ ਕੀਨਾ ਜਬਿ ਲਿਖਿਓ ਸੁਨਿ ਪਾਵਾ ॥੩੩॥ ਆਨ ਗਊ ਕੀ ਸਹਿ ਨ ਸਕਹਿਂ ਪ੍ਰਭੁ ਤਤਛਿਨ ਕੀਨਸਿ ਤਮਾਰੀ। ਕੂਚ ਕਰਨ ਕੋ ਬਜਨੋ ਦਮਾਮਾ ਸਭਿ ਕੋ ਸ਼ੂਤ[9] ਧੁਨਿ ਭਾਰੀ ॥ ੩੪ ॥ ਗਜ ਬਾਜਨਿ ਪਰ ਜ਼ੀਨ ਪਵਾਏ ਕਰਨੋ ਤਮਾਰ[10] ਸਰਬੰਸਾਉਦੇ ਸਿੰਘ ਅਰੁ ਆਦਿ ਦਯਾ ਸਿੰਘ ਮਿਲੇ ਬ੍ਰਿੰਦ ਜਿਮ ਹੰਸਾ ॥ ੩੫ ॥ ਚਰਨ ਸਰੋਜਨ ਪਰ ਕਰਿ ਬੰਦਨ ਹਾਥ ਬੰਦ ਕਰਿ ਭਾਖਾ।'ਪ੍ਰਭੁ ਜੀ!ਕਿਮ ਤਮਾਰੀ ਕਰਿਵਾਈ ਹਾਂ ਚਲਨ ਅਭਿਲਾਖਾ?॥੩੬॥ਕਾਚੀ ਮਤਿ ਕੇ ਕੁਮਤ ਪਹਾਰੀ ਤਿਨਹੁੰ ਪ੍ਰਪੰਚ ਪਸਾਰਾ। ਅਪਜਸ ਜਗ ਮੈਂ ਲੱਜਿਤਿ ਖਿਝਿਐ ਤੁਮ ਕੋ ਚਹਤਿ ਨਿਕਾਰਾ ॥੩੭॥ ਪਾਪ ਪੁੰਨ, ਦੁਖ ਸੁਖ ਇਹੁ ਦ੍ਵੰਦ ਜੁ, ਹਰਖ ਸੋਗ ਨਹਿਂ

[1]ਸਿੰਗ। [2]ਗੋਹੇ ਨਾਲ ਥਾਉਂ ਲਿੰਬ ਕੇ ਪੋਚਕੇ। [3]ਖੜੀ ਕੀਤੀ। [4]ਚਾਵਲ। [5]ਪੂਜਨਾ।[6]ਛਿੜਕਨਾ ਕਰਕੇ। [7]ਤੁਸੀਂ ਸੁਖ ਪਾਉਂਦੇ ਕੋਲੇ ਵਸਦੇ ਹੋ ਰਾਜਿਆਂ ਨੂੰ ਇਹ ਜਗਤ ਵਿਚ ਅਰਮਾਨ ਰਹਿੰਦਾ ਹੈ। [8]ਕਾਗਦ ਕੋਲ ਰੱਖਕੇ ਚੋਰ ਬਣਕੇ ਡਰਦੇ ਮਾਰੇ"।[9]ਕੰਨੀਂ। *ਪਾ:—ਅਰੁਮਾਨ

ਦੋਊ। ਗੁਰੂ ਪੁਰਖ ਕੋ ਤਿਹ ਥਲ ਥਾਸਾ ਜਹਾਂ ਨ ਪਹੁੰਚੈ ਕੋਊ॥੩੯॥ਇਮ ਸ਼ੱਤ੍ਰੁ ਕੀ ਸਪਥ ਦਏ ਤੇ ਉਚਿਤ ਨ ਕਿਤਹੂੰ ਜਾਨਾ। ਦੇਖੀ ਤੁਮਰੇ ਪਾਪ ਮਤੈਂਨੀ ਨਿਤ ਪੈ ਹੈਂ ਫਲ ਹੁਇ ਹਾਨਾ ॥੪੯॥ ਸਪਥ ਦੋਸ਼[1] ਤੁਮ ਲਗਹਿ ਨ ਕੋਊ ਨਹਿ ਭਜੀਅਹਿ ਪੁਰਿ ਧਾਮਾ। ਪੀਛੈ ਪ੍ਰਬਲ ਹੋਇ ਰਿਪੁ ਪਰਿ ਹੈ ਲਾਖਹੁ ਸੰਘਰ ਕਾਮਾ[2]॥੪੦॥ ਸੁਨਿ ਕਲਗ਼ੀਧਰ ਸਭਿ ਸਨ ਭਾਖਨੋ[3]ਕਹੈ ਜਥਾਰਥ ਬਾਤੀ। ਤਊ ਬਿਚਾਰਹੁ ਲਾਖਹੁ ਸ਼ੱਤ੍ਰੁ ਹਾਰਿ ਪਰੇ ਸਭਿ ਭਾਂਤੀ ॥ ੪੧॥ਤਜੈਂ ਸ਼ਸਤ੍ਰ ਖਗ ਤੋਪ ਤੁਪਕ ਸਰ ਭਏ ਦੀਨ ਘਿਘਿਆਏ। ਅਪਰ ਉਪਾਇ ਬਨਜੋ ਨਹਿ ਕੋਊ ਥਲ ਕੋ ਤਜਿ ਸਮੁਦਾਏ ॥ ੪੨ ॥ ਹੋਇ ਰੰਕ ਸਮ ਦਈ ਸਪਥ ਗੋ,ਹੈਫ[4]ਜ ਰਾਜ ਸਮਾਜਾ। ਮਮ ਜੈਸੇ ਛੱਤ੍ਰੀ[5]ਨਾਮਾਨਹਿ ਤੌ ਭੀ ਨੀਕ ਨ ਕਾਜਾ ॥ ੪੩ ॥ ਥਲ ਤੇ ਚਹਜੋ ਅਨੰਦਪੁਰਿ ਲੈਬੋ ਚਲਜੋ ਨ ਬਸ ਕਿਸਿ ਭਾਂਤੀ। ਅਬਿ ਨਿਰਥਲਤਾ ਧਰਿ ਅਭਿਲਾਖੇ ਸਭਿ ਸੈਲਪ ਬਲਿ ਸ਼ਾਂਤੀ[6]॥੪੪॥ਜੇਹਮ ਧੈਨੁ ਸਪਥ ਨਹਿ ਮਾਨੈ ਆਨ ਕੌਨ ਤਥਿ ਮਾਨੈ। ਦਯਾਸਿੰਘ ! ਚਿਤ ਸਮੁਝਿ ਬਿਚਾਰਹੁ ਰਿਪੁ ਜੀਵਤਿ ਹਤਿ ਜਾਨੈ[7]॥ ੪੫ ॥ ਰਾਜਨ ਕੋ ਜੀਵਨ ਅਬਿ ਧ੍ਰਿਗ ਹੈ ਸ਼ਸਤ੍ਰ ਗਹਿਨ ਧ੍ਰਿਗ ਹੋਈ। ਹਮਰੋ ਤੌ ਆਨੰਦਪੁਰਿ ਘਰ ਹੈ ਇਸ ਮਹਿ ਅਪਰ ਨ ਕੋਈ[8]॥੪੬॥ਚਿੰਤਾ ਕਰਹੁ ਨ, ਧਰਮ ਧਰਹੁ ਨਿਜ, ਸਭਿ ਕਿਛੁ ਤੁਮਰੇ ਹਾਥ।ਜਗ ਮਹਿ ਅਪਜਸੁ ਰਾਜਨ ਕੇਰਾ, ਮਰੇ ਨਰਕ ਦੁਖ ਸਾਥਾ' ॥੪੭॥ ਕਹਿ ਇੱਤਮਾਦਿਕ ਬਹੁ ਸਮੁਝਾਏ ਬਹੁਰ ਨ ਸਿੰਘਨ ਭਾਖਾ।'ਕਾਰਣ ਕਰਣ ਸਰਬ ਮਹਿ ਸਮਰਥਕਰਹੁ ਜਥਾ ਅਭਿਲਾਖਾ'॥੪੮॥ਸਕਲ ਸਮਾਜ ਸਾਥ ਲੈ ਸਤਿਗੁਰ ਸੈਨਾ ਸਿੰਘਨ ਕੇਰੀ। ਭਏ ਤਯਾਰ ਆਨੰਦਪੁਰਿ ਛੋਰਨਿ ਹਯ ਅਰੂਢਿ ਤਿਸ ਬੇਰੀ॥੪੯॥ਨਿਕਸਿ ਚਲੇ, ਜਬਿ ਬਜਜੋ ਦਮਾਮਾ ਆਗੇ ਭਏ ਗੁਸਾਈਂ। ਅਪਰ ਕਿਸੂ ਕੋ ਨਹਿ ਮਨ ਭਾਵੈ ਘਰ ਤ੍ਯਾਗਨਿ ਸਮੁਦਾਈ ॥ ੫੦ ॥–[9]ਇਤਨੋ ਲਰੇ ਮਰੇ ਸੰਗ ਸ਼ਸਤ੍ਰਨਿ, ਬਲ ਕਰਿ ਪੁਰਿ ਕੋ ਰਾਖਾ।ਅਬਿ ਸੁਖੇਨ ਹੀ ਤਜਿ ਕਰਿ ਗਮਨੈ ਕਹਾਂ ਗੁਰੂ ਅਭਿਲਾਖਾ–॥੫੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ 'ਅਨੰਦਪੁਰ ਤਜਨ' ਪ੍ਰਸੰਗ ਬਰਨਨੰ ਨਾਮ ਸੋਪਤ ਤ੍ਰਿੰਸਤੀ ਅੰਸੂ ॥ ੩੭ ॥

[1]ਸਹੁ ਦਾ ਦੋਸ਼। [2]ਲੱਖਾਂ ਜੰਗ ਵਿਚ ਕੰਮ ਆਣਗੇ। [3]ਅਫਸੋਸ ਹੈ। [4]ਮੁਰਾਦ ਬੀਰ ਰਸੀਆ ਹੋਣ ਤੋਂ ਹੈ ਜਾਤ ਤੋਂ ਨਹੀਂ, ਜਾਤ ਤਾਂ ਅੰਮ੍ਰਿਤ ਕੁੰਡ ਵਿਚ ਸਭ ਇਕ ਕਰ ਚੁਕੇ ਹਨ। (ਅ) ਸ਼ਸਤ੍ਰ ਧਾਰੀ। [5]ਪਹਾੜੀ ਰਾਜਿਆਂ ਦਾ ਬਲ ਨਾਸ਼ ਹੋ ਗਿਆ ਹੈ। [6]ਜੀਵੰਦੇ ਹੀ ਮਰੇ ਜਾਣੋਂ ਫੇਰੀ। [7]ਹੋਰ ਕੋਈ ਨਹੀਂ (ਵਸੇਗਾ)। [8]ਸਾਰੇ ਵਿਚਾਰਾਂ ਕਰਦੇ ਹਨ ਕਿ:–

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਤੇਰਵੀਂ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਤੇਰਵੀਂ

ਕਵਿ ਚੜਾਮਣਿ ਭਾਈ ਸੰਤੋਖ ਸਿੰਘ ਜੀ

ਕ੍ਰਿਤ

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

[ਰੁਤ ਚੌਥੀ ਮੁੱਕੀ, ਪੰਜਵੀਂ ਸਾਰੀ ਤ ਛੇਵੀਂ — ਜਾਰੀ]

ਮੰਗਲਾਂ ਦੀ ਭਾਵਾਰਥ ਪ੍ਰਕਾਸ਼ਨੀ ਟੀਕਾ

ਅਤੇ ਸ਼ੇਸ਼

ਪ੍ਰਯਾਂਵਾਂ ਤੇ ਉੱਧਾਰਾਂ ਸਮੇਤ ।

ਸੰਪਾਦਿਤ :—

ਪਦਮ ਭੂਸ਼ਨ ਭਾਈ ਸਾਹਿਬ ਡਾਕਟਰ ਵੀਰ ਸਿੰਘ ਜੀ

(ਕਰਤਾ 'ਕਲਗੀਧਰ ਚਮਤਕਾਰ')

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. XIII (in Punjabi)

Kavi Churamani Bhai Santokh Singh
Editor : Bhai Vir Singh

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਤੇਰਵੀਂ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ
ਸੰਪਾਦਕ : ਭਾਈ ਵੀਰ ਸਿੰਘ

© ਭਾਸ਼ਾ ਵਿਭਾਗ, ਪੰਜਾਬ

ਸਾਲ : 2011

ਕਾਪੀਆਂ : 1000

ਕੀਮਤ : 239.00

1120. ਹ. ਪੁ. 1582

ਪ੍ਰਕਾਸ਼ਕ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ
ਛਾਪਕ : ਅਰਜਨਾ ਪ੍ਰਿੰਟਰਜ਼, ਚੰਡੀਗੜ੍ਹ
ਰਾਹੀਂ : ਕੰਟਰੋਲਰ, ਛਪਾਈ ਤੇ ਸਟੇਸ਼ਨਰੀ ਵਿਭਾਗ, ਪੰਜਾਬ, ਚੰਡੀਗੜ੍ਹ

ਸੂਚੀ ਪੱਤ੍ਰ ਰੁਤ ਪ੍ਰਤਾਪ ਸੂਰਜ ਗ੍ਰੰਥਾਵਲੀ-ਜਿਲਦ

ਪ੍ਰਸੰਗ	ਅੰਸੂ	ਪੰਨਾ
ਰੁਤ ਚਉਥੀ—ਜਾਰੀ।		
ਅਨੰਦਪੁਰ ਛੱਡਣ ਤੇ ਜੰਗ।	੩੮	੫੩੬੩
ਬਾਹਰ ਡੇਰਾ ਕਰਨਾ।	੩੯	੫੩੬੭
ਤੋਪ ਦੇ ਗੋਲੇ ਤੋਂ ਬਚਾਉ।	੪੦	੫੩੭੦
ਵਜ਼ੀਰ ਖਾਂ ਦਾ ਆਉਣਾ।	੪੧	੫੩੭੪
ਵਜ਼ੀਰ ਖਾਂ ਰਾਇ ਬਿਸਾਲੀ ਮੇਲ।	੪੨	੫੩੭੮
ਜੰਗ।	੪੩	੫੩੮੩
ਘਮਸਾਨ। ਸਾਹਿਬ ਦੇਦ ਸ਼ਹਾਦਤ।	੪੪	੫੩੮੬
ਵਿਜੈ ਲੈਕੇ ਬਿਸਾਲੀ ਪੁੱਜਣਾ।	੪੫	੫੩੯੦
ਬਿਸਾਲੀ ਡੇਰਾ। ਜੰਗ।	੪੬	੫੩੯੪
ਭਬੋਰ ਦੇ ਰਾਣੇ ਨਾਲ ਮੇਲ।	੪੭	੫੩੯੭
ਕਲਮੋਟ ਨੂੰ ਘੇਰਨਾ।	੪੮	੫੪੦੧
ਵਾਪਸ-ਅਨੰਦਪੁਰ ਆਉਣਾ।	੪੯	੫੪੦੫
ਭੀਮ ਚੰਦ ਮੇਲ। ਦੰਭ ਭੇਟ।	੫੦	੫੪੦੯
ਖੰਡਾਂ ਦ੍ਵਾਰਾ ਉਪਦੇਸ਼।	੫੧	੫੪੧੨
ਰੁਤ ਪੰਜਵੀਂ।		
ਮੰਗਲ। ਮਾਤਾ ਸਾਹਿਬ ਦੇਵਾਂ ਜੀ।	੧	੫੪੧੭
ਭਾਈ ਜਗਾ ਸਿੰਘ ਸ਼ਰਧਾਲੂ।	੨	੫੪੨੨
ਪੰਮਾ ਦੂਤ ਹੋਕੇ ਰਿਹਾ। ਘੋੜੇ ਚੋਰੇ।	੩	੫੪੨੬
ਰਵਾਲਸਰ ਦਾ ਮੇਲਾ।	੪	੫੪੩੦
ਰਾਜਜਾਂ ਨਾਲ ਮੇਲ। ਚੌਬਜਾਲੀ।	੫	੫੪੩੪
ਮਾਲਵੀਹ ਪਰਬਤ ਤੇ ਸੈਲ।	੬	੫੪੪੧
ਨਾਗਾਂ ਜੱਛਾਂ ਦਾ ਮੇਲ ਕਰਾਯਾ।	੭	੫੪੪੪
ਮੰਡੀ ਪਤੀ ਪਾਸ ਡੇਰਾ।	੮	੫੪੪੯
ਬ੍ਰਾਹਮਣਾਂ ਮਹਾਂ ਦਾਨ ਨਾ ਲਿਆ।	੯	੫੪੫੪
ਕਵੀਜਨ ਸੰਬਾਦ।	੧੦	੫੪੫੯
ਭਾਃਲਾਲ ਸਿੰਘ ਦੀ ਢਾਲ ਪ੍ਰੀਖਜਾ।	੧੧	੫੪੬੮
ਹਰਿਗੁਪਾਲ। ਧਜਾਨ ਸਿੰਘ।	੧੨	੫੪੭੨
ਬਿਸ਼ੰਭਰ ਦਾਸ ਉਜੈਨੀ।	੧੩	੫੪੭੭
ਅਰਦਾਸਾਂ।	੧੪	੫੪੮੧
ਅਰਦਾਸਾਂ—ਜਾਰੀ।	੧੫	੫੪੯੩
ਧਜਾਨ ਸਿੰਘ ਨੂੰ ਵਰ। ਸ਼ਜਾਨ ਫਲ। ਭਵਿੱਖਤ।	੧੬	੫੫੦੨
ਭਵਿੱਖਤ। ਬਿਸ਼ੰਭਰ ਦੀਆਂ ਇਸਤ੍ਰੀਆਂ।	੧੭	੫੫੦੬
ਸ਼ਾਧ ਨਿਰਣਯ।	੧੮	੫੫੧੬
ਮਾਤਾ ਜੀਤੋ ਜੀ ਸਚਖੰਡ ਗਮਨ।	੧੯	੫੫੨੩
ਪਾਰਧੀ ਇਸਤ੍ਰੀ ਤੋਂ ਮਰਦ।	੨੦	੫੫੨੭
ਸੋਨਾ ਇਕੱਤ੍ਰ ਕਰਵਾਯਾ।	੨੧	੫੫੩੧
ਖਜ਼ਾਨਾ ਸਤਲੁਜ ਪ੍ਰਵਾਹ।	੨੨	੫੫੩੫
ਫਕੀਰ ਫੁੱਲਾਂ ਦੀ ਭੇਟਾ ਲਜਾਯਾ।	੨੩	੫੫੪੦
ਕਵੀਆਂ ਨਾਲ ਪ੍ਰਸ਼ਨੋਤਰ।	੨੪	੫੫੪੬
ਪ੍ਰਸ਼ਨੋਤਰ। ਕਲਿ ਵਰਤਾਰਾ।	੨੫	੫੫੫੩
ਅੰਮ੍ਰਿਤ ਰਾਯ, ਚੰਦਨ ਕਵੀ।	੨੬	੫੫੬੩
ਸੁਖਮਨੀ ਤੇ ਜਪ ਮਹਿਮਾਂ।	੨੭	੫੫੬੮
ਜਪੁਜੀ ਮਹਾਤਮ।	੨੮	੫੫੭੫
ਤੰਬਾਕੂ। ਕੇਸ਼।	੨੯	੫੫੮੫
ਮਦਨ ਮਾਥ। ਰਾਮ ਦੱਤ ਕਿਰਤਾਰ।	੩੦	੫੫੯੨
ਇਕ ਮਾਈ ਪਾਸੋਂ ਦੁੱਧ ਪੀਤਾ। ਧਨ ਦੇਵਾਂਗੇ ਮਰਵਾਵਾਂਗੇ।	੩੧	੫੫੯੮
ਜ਼ਿੰਦਾ ਬੋਗ ਸ਼ਰਨ ਆਇਆ।	੩੨	੫੬੦੩
ਦਿਜ ਨਾਰੀ ਪਠਾਨ ਨੇ ਖੋਹੀ।	੩੩	੫੬੦੭
ਦਿਜ ਨੂੰ ਨਾਰੀ ਦਿਵਾਈ। ਸਿਰ ਸੱਦਕ।	੩੪	੫੬੧੧
ਪਹਾੜੀਆਂ ਦੀ ਜੰਗ ਹਿਤ ਤਜਾਰੀ।	੩੫	੫੬੧੫
ਜੰਗ। ਸਿੰਘਾਂ ਦਾ ਮਾਨ ਗਵਾਯਾ।	੩੬	੫੬੧੯
'ਖਾਲਸਾ' ਦੇ ਅਰਥ। ਭਵਿੱਖਤ।	੩੭	੫੬੨੨
ਪਾਹੁਲ ਭੇਦ। ਰਹਿਤ। ਬ੍ਰਾਹਮਣ ਲੱਛਣ।	੩੮	੫੬੨੯

ਪ੍ਰਸੰਗ	ਅੰਸੂ	ਪੰਨਾ
ਬ੍ਰਾਹਮਣ ਖੀਰ ਮਾਸ ਭੁਗਾਏ ।		
ਬ੍ਰਹਮਣ ਲੱਛਣ ।	੩੯	੫੬੩੪
ਸ਼ਸਤ੍ਰਾਂ ਦੇ ਧਾਰਨ ਦਾ ਹੁਕਮ ।		
ਸਾਲ ਪੱਤ੍ਰ । ਜੋਧਾ ਤ੍ਰੈ ਪੁਕਾਰ ।	੪੦	੫੬੪੫
ਭਾਈ ਦਯਾ ਸਿੰਘ ਵਲੋਂ		
ਕਰਮ ਨਿਰਣਯ ।	੪੧	੫੬੪੯
ਆਤਮ ਵਿਚਾਰ ।	੪੨	੫੬੫੫
ਆਤਮ ਵਿਚਾਰ–ਜਾਰੀ ।	੪੩	੫੬੬੧
ਜੋਗ ਵਰਣਨ ।	੪੪	੫੬੬੮
ਵੇਦਾਂਤ ਵਿਚਾਰ ।	੪੫	੫੬੭੫
ਗੁਰਮਤ ਦੇ ਸਾਧਨ ।	੪੬	੫੬੮੧
ਬ੍ਰਹਮ ਗਯਾਨ ਉਪਦੇਸ਼ ।	੪੭	੫੬੮੬
ਬ੍ਰਹਮ ਗਯਾਨ–ਜਾਰੀ ।	੪੮	੫੬੯੨
ਬ੍ਰਹਮ ਗਯਾਨ–ਜਾਰੀ ।	੪੯	੫੬੯੯
ਗੁਰਮਤਿ ਦਾ **ਗਯਾਨ** ਨਿਰਣੈ ।	੫੦	੫੭੦੫
ਹਜ਼ੂਰੀ ਕਵੀਆਂ ਦੀ ਕਵਿਤਾ ।	੫੧	੫੭੧੧
ਹਜ਼ੂਰੀ ਕਵੀਆਂ ਦੀ ਕਵਿਤਾ ।	੫੨	੫੭੨੫

ਦੂਤ ਛੀਵੀਂ ।

ਪ੍ਰਸੰਗ	ਅੰਸੂ	ਪੰਨਾ
ਮੰਗਲ । ਮਸੰਦਾਂ ਤੇ ਮਾਤਾ ਜੀ		
ਦੀ ਸਿਪਾਰਸ਼ ।	੧	੫੭੩੭
ਪੈਂਦੇ ਖਾਂ ਜੰਗ ਕਰਨ ਆਇਆ ।	੨	੫੭੪੧
ਦਰਸ਼ਨ ਕਰਕੇ ਫਕੀਰ ਹੋਗਿਆ	੩	੫੭੪੫
ਰਮਜ਼ਾਨੇ ਮਾਰਿਆ । ਔਰੰਗਜ਼ੇਬ		
ਨੂੰ ਖਬਰ ।	੪	੫੭੪੯
ਪਹਾੜੀਆਂ ਦੀ ਨੌਂਵੇਂ ਅੱਗੇ		
ਫਰਿਆਦ ।	੫	੫੭੫੪
ਸੂਬਿਆਂ ਅਗੇ ਮਿੰਨਤਾਂ ਕਰਨੀਆਂ	੬	੫੭੫੮
ਪਹਾੜੀਆਂ ਤੇ ਸੂਬਿਆਂ ਦੀ ਤਯਾਰੀ	੭	੫੭੬੧
ਚੜ੍ਹਾਈ ।	੮	੫੭੬੫
ਜੰਗ ਆਰੰਭ ।	੯	੫੭੬੯
ਜੰਗ ਜਾਰੀ ।	੧੦	੫੭੭੪
ਦੂਜੇ ਦਿਨ ਦਾ ਜੰਗ ।	੧੧	੫੭੭੮
ਰਾਤੀਂ ਸਲਾਹਾਂ । ਤੀਜਾ ਦਿਨ ।	੧੨	੫੭੮੨
ਸੂਬਿਆਂ ਨੇ ਤੋਪ ਚਲਾਉਣੀ ।	੧੩	੫੭੮੬
ਘੇਰਾ । ਗੁਰੂ ਜੀ ਦੇ ਤੀਰ ।	੧੪	੫੭੯੦
ਤੀਰ ਨਾਲ ਚਿੱਠੀ ।	੧੫	੫੭੯੪
ਸਿੰਘ ਦਾ ਰਾਤੀਂ ਹੱਲਾ ।	੧੬	੫੭੯੮
ਬਾਘਨ ਤੇ ਬਿੱਜਘੋਖ ਤੋਪਾਂ ।	੧੭	੫੮੦੧
ਘੇਰਾ ਜਾਰੀ । ਭਾਈ ਕਨ੍ਹੱਯਾ ।	੧੮	੫੮੦੬
ਵੈਰੀ ਦੀ ਫੌਜ ਦੇ ਬਜ਼ਾਰੋਂ ਰਸਦ ।	੧੯	੫੮੧੧
ਜ਼ੋਰ ਦੀ ਸ਼ਰ੍ਹਾ ਕੀਤਿਆਂ		
ਤੁਰਕ ਨਹੀਂ ਬਣਦਾ ।	੨੦	੫੮੧੩
ਧਨ ਜਾਣ ਤੇ ਸੋਗ ਨਾ ਕੀਤਾ ।	੨੧	੫੮੧੮
ਵੈਰੀਆਂ ਨੇ ਜਲ ਰੋਕਿਆ ।		
ਹਿਮਾਯਤੀ ਨਾਲਾ ।	੨੨	੫੮੨੨
ਖਾਲਸੇ ਦੇ ਨੰਗਰ ਮਸ਼ਤਾਨੇ ।	੨੩	੫੮੨੫
ਇਕ ਸਿੱਖ ਨੇ ਪਾਰਸ ਭੇਟਾ ਕੀਤਾ।	੨੪	੫੮੨੯
ਮਾਤਾ ਦੀ ਦੀ ਸਿਪਾਰਸ਼ ।	੨੫	੫੮੩੩
ਪਹਾੜੀਆਂ ਨੇ ਇੱਟਾਂ ਪੱਥਰ		
ਖਜ਼ਾਨਾ ਜਾਣਕੇ ਲੁੱਟੇ ।	੨੬	੫੮੩੭
ਵਕੀਲ ਦਾ ਆਉਣਾ ।	੨੭	੫੮੪੧
ਅਨੰਦ ਪੁਰ ਛੱਡਣ ਦੀਆਂ ਸਲਾਹਾਂ।	੨੮	੫੮੪੪
ਮਾਤਾ ਜੀ ਤੇ ਸਿੰਘਾਂ ਦਾ ਅਨੰਦ		
ਪੁਰ ਛੱਡਣ ਹਿਤ ਕਹਿਣਾ ।	੨੯	੫੮੪੮
ਬਿਦਾਵਾ ਲਿਖਾਇਆ । ਤਯਾਰੀ ।	੩੦	੫੮੫੨
ਅਨੰਦ ਪੁਰ ਛੱਡਣਾ ।	੩੧	੫੮੫੬
ਪਹਾੜੀਆਂ ਤੇ ਸੂਬਿਆਂ ਪਿੱਛੋਂ		
ਆ ਪੈਣਾ । ਭਾਃ ਉਦੈ ਸਿੰਘ		
ਬੱਧ, ਜੀਵਨ ਸਿੰਘ ।	੩੨	੫੮੫੯
ਭਾਈ ਜੀਵਨ ਸਿੰਘ ਬੱਧ, ਜੰਗ ।	੩੩	੫੮੬੫
ਚਮਕੌਰ ਗੜ੍ਹੀ ਵਿਚ ਜੁੱਧ ।	੩੪	੫੮੭੧

੩੮. [ਆਨੰਦਪੁਰ ਛੱਡਣ ਪਿੱਛੋਂ ਜੰਗ]।

ਦੋਹਰਾ ॥ ਕਰਸੋ ਕੂਚ ਸਤਿਗੁਰ ਚਲੇ ਸੰਗ ਖਾਲਸਾ ਬੀਰ। ਬਿਜੈ ਨਾਦ ਰਣਜੀਤ ਕੌ ਸੁਨਤਿ ਅਧੀਰਜ ਭੀਰੁ[1] ॥ ੧ ॥ ਪਾਧੜੀ ਛੰਦ ॥ ਤੁਬਿ ਕਹਸੋ ਖਾਲਸੇ ਜੋਰਿ ਹਾਥ। 'ਨ੍ਰਿਪ ਦਈ ਆਨ[2] ਪੁਰਿ ਤਜਾਗ ਨਾਥ। ਪਲਟਾ ਸੁ ਲੇਹੁ ਅਪਨਾ ਜ਼ਰੂਰ। ਲੁਟ ਗ੍ਰਾਮ ਪਾਇੰ ਉਜਰੈ ਕਹਿਲੂਰ ॥੨॥ ਸੁਖ ਸੰਗ ਅਬੈ ਕਿਮ ਬਸਨ ਦੇਹਿੰ। ਕਰਿਹੈਂ ਉਜਾਰ ਗ੍ਰਾਮਾਨਿ ਥੋਹ'। ਸੁਨਿ ਕਰਿ ਸੁ ਬਾਕ ਸਤਿਗੁਰ ਬਖਾਨ। 'ਲਿਹੁ ਮਾਰ ਲੂਟ ਕਰੀਅਹਿ ਨਿਦਾਨ[3]* ॥ ੩ ॥ ਜੋ ਲਰਨ ਆਇ ਹਨੀਐ ਤੁਫੰਗ'। ਤਬਿ ਗਯੋ ਖਾਲਸਾ ਕਰਨਿ ਸੰਗ।ਨਿਰਮੋਹ ਨਾਮ ਜਿਹਠਾਂ ਸਥਾਨ।ਉਤਰੇ ਸੁ ਪ੍ਰਿਥੀ ਪਰ[4] ਗੁਰ ਸੁਜਾਨ ॥੪॥ ਜਬਿ ਲੁਟਸੋ ਦੇਸ਼ ਗਿਰਪਤਿਨਿ ਕੇਰ। ਸ਼ੱਤ੍ਰੁਨਿਸੈਨ ਪਹੁੰਚੀ ਬਛੇਰ। ਭੇਜੋ ਸਮੂਹ ਨ੍ਰਿਪ ਭੀਮਚੰਦ। ਜਿਹ ਸੰਗ ਹੈਛੂੰਰੀ ਭੂਪਚੰਦ[5] ॥ ੫ ॥ ਸਗਰੇ ਗਿਰੀਸ਼ ਮਨ ਅਧਿਕ ਚਾਵ। 'ਨਹਿੰ ਦੁਰਗ ਕੋਟ ਮਾਵਾਸ ਥਾਵ[6]। ਇਹੁ ਭਈ ਬਹੁਤ ਆਛੀ ਲਖੇਹ। ਗੁਰ ਅਨੰਦਪੁਰਾ ਤਜਿ ਦੀਨਿ ਗੇਹ ॥ ੬ ॥ ਨਹਿੰ ਪਰਤਿ ਜ਼ੋਰ, ਹੈ ਜਤਨ ਨਾਂਹਿ। ਲਰਿ ਕਰਿ ਸੁ ਮਰੈਂ ਭਟ ਅਨਿਕ ਤਾਂਹਿ'।ਮਿਲਿ ਮਿਲਿ ਗਰੀਸ਼ ਇਮ ਅਨੰਦ ਪਾਇ।ਪੈਦਲ ਤੁਰੰਗ ਦੀਨਸਿ ਪਠਾਇ ॥ ੭ ॥ ਜੋਤੀਕ ਸੈਨ ਬਾਈਸ ਧਾਰ। ਦੁੰਦਭਿ ਬਜਾਇ ਹੱਥਯਾਰ ਧਾਰਿ। ਚਲਿ ਮਨੋ ਓਰੜੀ ਗੰਗ ਧਾਰ। ਅਨਗਨ ਤੁਫੰਗ ਖਰ ਖੜਗ ਧਾਰਿ ॥ ੮ ॥ ਗਨ ਬਜੇ ਢੋਲ ਪਟਹੇ ਨਿਸ਼ਾਨ। ਭੇਰਿਨਿ[7] ਭੁੰਕਾਰ ਤੁਰਰੀ ਨਿਸ਼ਾਨ। ਉਤ ਪਾਇ ਖਾਲਸੇ ਲੂਟ ਮਾਰ। ਸਭਿ ਲਏ ਪਦਾਰਥ ਕਰਿ ਉਜਾਰ ॥ ੯ ॥ ਕਹਿਲੂਰ ਦੂਨ ਮਹਿੰ ਧੂਮ ਧਾਮ। ਇਮ ਪਰੀ ਮਾਰ ਭਜਿ ਤਜਤਿ ਧਾਮ। ਜੋ ਅਰਹਿ ਭੋਗ ਹੀ ਮਾਰ ਲੇਤਿ। ਛੂਟੈ ਤੁਫੰਗ ਬਛ ਜੰਗ ਖੇਤ ॥ ੧੦ ॥ ਘੋਰਨਿ ਨਚਾਇ ਮੋਰਨਿ ਮਨਿੰਦ। ਕੋਰਨਿ

---

[1]ਕਾਇਰ ਧੀਰਜ ਰਹਿਤ ਹੁੰਦੇ ਹਨ। [2]ਸਨੇ। [3]ਅੰਤ। [4]ਪ੍ਰਿਥਵੀ ਤੇ, ਭਾਵ ਕਿਲੇ ਓਟ ਤੋਂ ਬਿਨਾਂ। [5]ਨਾਮ ਹੈ। [6](ਗੁਰੂ ਜੀ ਪਾਸ) ਕਿਲਾ ਕੋਟ ਕੋਈ ਨਹੀਂ। [7]ਭੇਰੀਆਂ ਦੀ।

*ਜਾਪਦਾ ਹੈ ਕਿ ਵੇਰੀ ਨੇ ਫਰੇਬ ਕਰਕੇ ਗੁਰੂ ਜੀ ਨੂੰ ਰੜੇ ਕਢਿਆ ਹੈ ਤੇ ਦਲੀ ਨਾਲ ਹਮਲਾ ਕਰ ਦਿਤਾ ਹੈ, ਗੁਰੂ ਜੀ ਵੱਲੋਂ ਅਗੋਂ ਮੁਕਾਬਲਾ ਹੋਇਆ ਹੈ। ਇਸੇ ਅੰਸੂ ਦੇ ਅੰਤ ਜਾਕੇ ਇਹ ਗਲ ਖੁੱਲ੍ਹਣ ਲੱਗ ਪੈਂਦੀ ਹੈ ਤੇ ਅੰਸੂ ੪੨ ਦੇ ਅੰਕ ੨ ਵਿਚ ਸਪਸ਼ਟ ਹੋ ਜਾਂਦੀ ਹੈ। ਗੁਰਬਿਲਾਸ ਤੇ ਪੰਥ ਪ੍ਰਕਾਸ਼ ਵਿਚੋਂ ਵੀ ਇਹੋ ਗਲ ਸਹੀ ਹੁੰਦੀ ਹੈ।

ਬਨਾਇ[1] ਸੂਰਨਿ ਬਿਲੰਦ।ਤੋਰਨ ਰਿਪੂਨ[1] ਫੋਰਨ ਸੁ ਅੰਗ।ਓਰਨ ਉਭੈ[2] ਸੁ ਛੋਰਨਿ ਤੁਫੰਗ ॥੧੧॥ ਤਬਿ ਹੁਇ ਮੁਕਾਬਲੇ ਦਲ ਦੁਊਨ। ਪੂਰੇ ਸਮੋਰ ਜਿਮ ਜਲਦ ਊਨ[3]। ਕਰਕਾ ਸਮੂਹ ਗੋਰੀ ਗਿਰੰਤਿ। ਬਾਰੂਦ ਅਗਨਿ ਤੜਿਤਾ ਦਿਪੰਤਿ[4]॥੧੨॥ ਇਕ ਬਾਰਿ ਛੂਟੀ ਸ਼ਲਖਾ ਕਰਾਲ। ਤੜਭੜ ਸੁ ਨਾਦ ਸੁਨਤੋ ਬਿਸਾਲ। ਦਿਸ਼ਿ ਦੁਹਨ ਮਾਰ ਮਾਚੀ ਵਿਸ਼ੇਸ਼। ਛਣਕੰਤਿ ਗਜਨ ਰਣ ਕੈ ਅਸ਼ੇਸ਼ ॥ ੧੩ ॥ ਭਰਿ ਮੁਸ਼ਟ ਬਰੂਦ ਡਾਲਤਿ ਉਤਾਲ। ਗੁਲਕਾਂ ਸੁ ਡਾਲ ਠੋਕਤਿ ਬਿਸਾਲ। ਭਰਿ ਤੁਰਤ ਪਲੀਤੇ ਪਰ ਜਮਾਇ। ਤੋੜਾ ਉਭਾਰਿ ਕਲ ਪੈ ਟਿਕਾਇ॥ ੧੪ ॥ ਕਰਿ ਦਸਤਰਵਾਂ ਰਿਪੁ ਤਨ ਤਕਾਇ। ਡਾਂਕੈਂ ਸ਼ਿਤਾਬ ਨਹਿੰ ਕਰ ਡੁਲਾਇ। ਜਬਿ ਲਗਹਿ ਜਾਇ ਨਹਿੰ ਦੇਰ ਕੋਇ। ਗਿਰ ਪਰਹਿ ਭੂਮ ਨਿਜ ਪ੍ਰਾਨ ਖੋਇ॥ ੧੫ ॥ ਅਸ-ਵਾਰ ਧਵਾਇ ਹਯ ਕੋ ਸ਼ਿਤਾਬ। ਛੋਰਤਿ ਤੁਫੰਗ ਕਰ ਕਰਤਿ ਦਾਬ[5]। ਰਿਪੁ ਕੋ ਗਿਰਾਇ ਕਸਿ ਲੇਤਿ ਫੇਰ। ਪੁਨ ਕਰਤਿ ਨੇਰ ਤਤਕਾਲ ਗੋਰਿ॥ ੧੬॥ ਦੁਣਵੁਡਾ ਛੰਦ॥ ਚਲਹਿੰ ਤੁਫੰਗਾ। ਗੁਲਕਨ ਸੰਗਾ। ਲਗਿ ਲਗਿ ਮੰਗਾ। ਕਰਿ ਕਰਿ ਭੰਗਾ। ੧੭ ॥ ਮੁਰਛਤਿ ਹੋਏ। ਧਰ ਪਰ ਸੋਏ। ਮਨਹੁੰ ਨਿਹਾਲੀ। ਬਰਨ ਸੁ ਲਾਲੀ[6] ॥੧੮॥ ਗਿਰ[7] ਬਹੁ ਲੋਹੂ। ਬਹੁਬਲ ਹੋਹੂ[8]। ਮੁਖ ਮੁਰਝਾਨੇ। ਹਤਿ ਹੁਇ ਪ੍ਰਾਨੇ ॥ ੧੯ ॥ ਰੁਪਿ ਰੁਪਿ ਆਗੇ। ਨਹਿੰ ਡਰਿ ਭਾਗੇ। ਚਰਨ ਜਮਾਏ। ਨਹਿੰਨ ਹਿਲਾਏ॥੨੦॥ ਤਕਿ ਤਕਿ ਗੌਰੀ। ਅਰਿ ਦਿਸ਼ਿ ਛੋਰੀ। ਉਰ ਸਿਰ ਫੋਰੀ। ਕਰ ਪਗ ਤੋਰੀ ॥ ੨੧॥ ਥਲ ਥਲ ਰੋਕੇ। ਦਲ ਖਲ ਢੋਕੇ[9]। ਖਲ ਭਲ[10] ਹੋਵਾ। ਅਤਿ ਕੈ ਜੋਵਾ ॥ ੨੨ ॥ ਰਨ ਮਹਿੰ ਮਾਰੇ। ਸੁਭਟ ਕਰਾਰੇ।ਬਡ ਖਰਿਆਰੇ[11]।ਧਰਤਿ ਨ ਟਾਰੇ॥੨੩॥ ਝਟਪਟ ਜੁੱਟੇ।ਕਟ ਕਟਿ ਕੁੱਟੇ[12]। ਲਪ ਪਟ ਹੁੱਟੇ[13]। ਮੁਖ ਲਗਿ ਟੁੱਟੇ ॥ ੨੪॥ ਸਟਪਟ ਧਾਏ। ਰਕਤ ਭਿਗਾਏ। ਖੜਗ ਨਚਾਏ। ਤਨ ਰਿਪੁ ਲਾਏ ॥ ੨੫ ॥ ਸਾਬਾਸ ਛੰਦ ॥ ਗਹਤਿ ਕਮਾਨਹਿੰ। ਧਨੁ ਖਰ ਬਾਨਹਿ। ਕਰਿ ਬਲ

[1]ਵਡੇ ਸੂਰਮੇ ਕਤਾਰਾਂ (ਆਪਣੀਆਂ, ਬਣਾਕੇ ਤੋੜਦੇ ਹਨ (ਕਤਾਰਾਂ) ਵੈਰੀ ਦੀਆਂ। [2]ਦੁਵੱਲੀਓਂ। [3]ਬੱਦਲ ਉਰੜਕੇ। [4]ਬਿਜਲੀ ਲਿਸ਼ਕਦੀ ਹੈ। [5]ਦੱਬ ਨਾਲ (ਘੋੜਾ) ਦਬਾਕੇ। [6](ਧਰਤੀ) ਮਾਨੋਂ ਲਾਲ ਰੰਗ ਦੀ ਨਿਹਾਲੀ। [7]ਡਿਗਿਆ। [8]ਕਮਜ਼ੋਰ। [9]'ਬਿਹਬਲ' ਪਾਠ ਦੇਣਾ ਚਾਹੀਏ। ਲਿਖਾਰੀ ਦੀ ਉਕਾਈ ਨਾਲ ਬਹੁਬਲ ਪਾਠ ਹੋ ਗਿਆ ਜਾਪਦਾ ਹੈ। [9]ਵੈਰੀ ਦੇ ਦਲ ਢੱਕੇ। [10]ਖਰਬਰਾਟ। [11]ਬਲਵਾਨ। [12]ਕਮਰ ਤੋਂ ਕਟ ਕੁੱਟ ਦਿਤੇ। [13]ਗੁੱਥਮਗੁੱਥਾ ਹੋਏ। (ਅ) ਚਾਹੇ ਹੁੱਟੇ ਹੋਏ ਸਨ ਫੇਰ ਬੀ ਗੁੱਥਮਗੁੱਥਾ ਹੋ ਗਏ।

ਤਾਨਹਿੰ। ਤਕਤ ਨਿਸ਼ਾਨਹਿੰ ॥ ੨੬ ॥ ਰਿਪੁ ਗਨ ਹਾਨਹਿੰ। ਲਗਤਿ ਕਿਕਾਨਹਿ। ਤਜਹਿ ਸੁ ਪ੍ਰਾਨਹਿ। ਤਜਤਿ ਨ ਥਾਨਹਿ ॥੨੭॥ ਹੁਇ ਹਥ ਵੱਥਹਿ। ਖਿਲਤਿ ਪਲੱਥਹਿ[1]। ਗਹਿ ਗਹਿ ਮੱਥਹਿ[2]। ਬਹੁ ਬਲ ਸੱਥਹਿ[3] ॥੨੮॥ ਮਿਲਿ ਲਲਕਾਰਤਿ। ਸਿਪਰ ਸੰਭਾਰਤਿ। ਖੜਗ ਪ੍ਰਹਾਰਤਿ। ਕਟਿ ਕਟਿ ਡਾਰਤਿ ॥ ੨੯ ॥ ਤੁਪਕ ਕੜਾਕਹਿੰ। ਹਤਹਿੰ ਸੁ ਤਾਕਹਿ[4]। ਮਿਲਿ ਭਟ ਪ੍ਰੇਰਤਿ। ਕਿਤ ਕਿਤ ਟੇਰਤਿ ॥ ੩੦ ॥ ਹਯ ਬਰ ਫੇਰਤਿ। ਰਿਪੁ ਹਤਿ ਗੇਰਤਿ। ਸੁਭਟ ਨਿਬੇਰਤਿ। ਰਿਸ ਦ੍ਰਿਗ ਹੇਰਤਿ[5] ॥੩੧॥ ਦੋਹਰਾ ॥ ਅਧਿਕ ਬ੍ਰਿਧਿ ਕੋ ਕ੍ਰੋਧ ਕਰਿ[6]ਜੁੱਧ ਮੱਧ ਬਹੁ ਰੁੱਧਿ[7]।ਜਨੁ ਦੂਜੋ ਭਾਰਥ[8]ਭਯੋਲਰਤਿ ਬੀਰ ਬੁਧਿ ਸੁਧ[9] ॥ ੩੨ ॥ ਲਲਿਤਪਦਛੰਦ ॥ ਉਦੈ ਸਿੰਘ ਅਰੁ ਧਰਮ ਸਿੰਘ ਭਟ ਸਾਹਿਬ ਸਿੰਘ ਸੰਭਾਰੇ। ਮੁਹਕਮ ਸਿੰਘ ਟੇਕ ਸਿੰਘ ਮਿਲਿ ਕੈ ਈਸ਼ਰ ਸਿੰਘ ਪ੍ਰਹਾਰੇ ॥ ੩੩ ॥ ਆਲਮ ਸਿੰਘ ਤਜਹਿ ਸਰ ਖਰ ਗਨ ਦਯਾ ਸਿੰਘ ਗੁਰ ਤੋਰੈ। ਸਾਹਿਬ ਚੰਦ ਬੀਰ ਰਸ ਮਾਤਾ ਗਿਨੈ ਨ ਰਿਪੁ ਕੋ ਬੀਰੈ[10]॥੩੪ ॥ ਬਖਸ਼ਸਿੰਘ ਬਖਸ਼ੀਸ਼ਸਿੰਘ ਦੈ ਫਤੇ ਸਿੰਘ ਅਸੁ ਫੇਰਾ।ਇੱਤਯਾਦਿਕ ਸਭਿ ਸਿੰਘ ਭਨੈ ਕੌ[11] ਕ੍ਰੋਧਤਿ ਰਿਦੈ ਘਨੇਰਾ ॥੩੫॥ਉਤ ਤੇ ਕੂਪਚੰਦ ਹੰਡੂਰੀ ਬੀਰ ਸਿੰਘ ਜਸਪਾਲੋ। ਭੀਮਚੰਦ ਪੂਰੇ ਸਭਿ ਰਾਜੇ ਦੇ ਦੇ ਧੀਰ ਬਿਸਾਲੀ ॥ ੩੬ ॥ ਰਾਣੇ ਗਨ ਮੀਏਂ ਜਿਨ ਸੰਗਯਾ ਮਿਲੇ ਹਜ਼ਾਰਹੁੰ ਆਏ। ਸੈਨਾ ਸਕਲ ਗਿਰੀਸ਼ਨਿ ਕੇਰੀ ਬਹੁਰ ਪ੍ਰਜਾ ਸਮੁਦਾਏ ॥ ੩੭ ॥ ਕੋਪ ਕਟੋਚੀ ਅਰੁ ਚੰਬਯਾਲੀ ਕੁੱਲੂ ਕੈਂਠਲਵਾਲੇ।ਮਿਲ ਗੁਲੇਰੀਆ ਗੂਜਰ ਰੰਘੜ ਜਿਤ ਕਿਤ ਆਇ ਬਿਸਾਲੇ ॥ ੩੮ ॥ ਗਿਨੋਂ ਗਿਰੀਸ਼ਨ ਕੇਤਿਕ ਸੰਗਯਾ ਬਾਇਸ ਧਾਰਨ ਆਏ। ਬਾਜਤਿ ਢੋਲ ਬੋਲਿ ਲਲਕਾਰੇ ਟੋਲ ਟੋਲ ਹੁਇ ਧਾਏ ॥ ੩੯ ॥ ਜੁਦੀ ਜੁਦੀ ਨਿਜ ਮਿਸਲ ਬੰਧਿ ਕਰਿ ਸਮੁਖ ਖਾਲਸੇ ਹੋਏ। ਬਜਨੋ ਲੋਹ ਸੋਂ ਲੋਹ ਕਰਾਰਾ ਕੇਤਿਕ ਧਰ ਮਰਿ ਸੋਏ[12] ॥੪੦॥ਲੋਥਨ ਤੇ ਪੂਰਨ ਥਲ ਹੋਵਾ ਕੇਤਿਕ ਪਰੇ ਕਰਾਹੈਂ[13]। ਕੇਤਿਕ ਜਲ ਜਾਚਤਿ ਦੁਖ

[1]ਭਾਵ ਹੱਥ ਪਲੱਥੇ ਦੀ ਬਾਜ਼ੀ ਖੇਲਦੇ ਹਨ। [2]ਮਲ ਸੁਟਦੇ ਹਨ। [3]ਬਹੁਤੇ ਬਲ ਨਾਲ। [4]ਤੱਕਕੇ ਮਾਰਦੇ ਹਨ। [5]ਕ੍ਰੋਧ ਭਰੇ ਨੈਣਾਂ ਨਾਲ ਤੱਕਦੇ ਹਨ। [6]ਅਤਿ ਬਹੁਤਾ ਕ੍ਰੋਧ ਕਰਕੇ। [7]ਰੁਕ ਗਏ। [8]ਮਹਾਂ ਭਾਰਥ ਜੁੱਧ। [9]ਸੁਧ ਬੁਧ(ਭੁਲਾਕੇ)। (ਅ) ਸੁਧ ਬੁੱਧੀ ਨਾਲ ਭਾਵ ਛਲ ਵਲ ਨਹੀਂ ਕਰਦੇ ਨਿਰੋਲ ਬੀਰਤਾ ਦੇ ਭਾਵ ਨਾਲ। [10]ਵੈਰ ਦੇ ਸੁਰਮਿਆਂ ਨੂੰ ਗਿਣਦਾ ਹੀ ਨਹੀਂ [11]ਇਤਿਆਦਿਕ ਸਾਰੇ ਸਿੰਘ,(ਉਨ੍ਹਾਂ ਦੀ ਗਿਣਤੀ ਕੌਣ ਕਰੇ, ਦਿਲ ਵਿਚ ਬਹੁਤ ਕ੍ਰੋਧ ਕਰ ਰਹੇ ਸਨ। (ਅ) (ਇਸ ਪਾਸੇ ਦੇ) ਵਰਣਨ ਕੀਤੇ ਸਿੰਘਾਂ ਨੂੰ.....। [12]ਮਰਕੇ ਧਰਤੀ ਤੇ ਸੁੱਤੇ। [13]ਕਰਾਹੁੰਦੇ ਹਨ ਪਏ ਹੋਏ।

ਆਰਤਿ ਬਜੀ ਬੈਦੂਕ ਮਹਾਂ ਹੈ॥੪੧॥ਕ੍ਰੱਧਤਿ ਭਯੋ ਖਾਲਸਾ ਅਤਿਸ਼ੈ ਆਨ ਦਈ[1] ਨਿਕਸਾਏ॥ਕਪਟੀ, ਦੁਸ਼ਟ, ਅੱਨਿਸ਼ਟੀ[2], ਕੰਟਕ[3] ਮਾਰਿ ਮਾਰਿ ਉਥਲਾਏ॥੪੨॥ ਕ੍ਰਿਪਾ ਸਿੰਧੁ ਕਾਲੀ ਤਬਿ ਕੜਕੀ ਸ਼੍ਰੋਣਤ ਪਾਨ ਕਰੈਤੀ। ਹੜ ਹੜ ਹਸਤਿ ਦੈਤ ਤੇ ਚਰਬੰਤਿ ਹਾਡਨਿ ਮਾਸ ਭਖੈਂਤੀ ॥੪੩॥ ਫਿਰੀ ਜੋਗਨੀ ਵਾਲ ਖਿਲਾਰਤਿ ਪੀ ਪੀ ਰਕਤ ਡਕਾਰੇ॥ਨਾਚਤਿ ਮਿਲਿ ਧਮਾਲ ਕੌ ਘਾਲਤਿ[4] ਖੁਸ਼ੀ ਕਰੈ ਪਰਵਾਰੇ[5] ॥ ੪੪ ॥ ਧੁਖਿ ਧੁਖਿ ਉਠੇ ਮਸਾਣ ਪੁਕਾਟੇ, ਭੂਤ ਪ੍ਰੇਤ ਆਨੰਦੇ। ਤਾਲੀ ਬਜਹਿ ਭਵਾਲੀ ਲੇਤੇ ਕਾਲੀ ਮਾਲ ਬਨੰਦੇ[6] ॥ ੪੫ ॥ ਗ੍ਰਿੱਧ ਬ੍ਰਿੰਧ ਡਾਕਨ ਡਕਰਾਈ ਕਾਕ ਕੰਕ ਕੀ ਕੂਕੈਂ[7]। ਸਸਾਲ ਪੁਕਾਰਹਿਂ, ਸ੍ਵਾਨ ਖਾਤਿ ਪਲ[8] ਬ੍ਰਿੰਦ ਬ੍ਰਿੰਦ ਹੁਇ ਢੂਕੈਂ ॥ ੪੬ ॥ ਕਿਤਿਕ ਕਟੇ ਕਰ ਸਹਿਤ ਖੜਗ ਕੇ ਕਰੈ ਦੰਡ ਸਿਰ ਕਾਟੇ॥ਪਗ ਜਾਨੂ ਤੇ ਕਾਟ ਕਾਟ ਕਰਿ ਸੁਭਟ ਗਿਰਨਿ ਕੇ ਡਾਂਟੇ ॥ ੪੭ ॥ ਫੂਟੇ ਮੁੰਡ ਲਗੀ ਗਨ ਗੁਲਕਾ ਜਨੋਂ ਹਾਂਡੀ ਪਟਕੰਤੀ। ਤੁੰਡ ਵਢੇ, ਕਿਹ ਫੂਟੈ ਲੋਚਨ, ਪੁੰਜ ਪੁਕਾਰ ਕਰੈਤੀ ॥ ੪੮ ॥ ਤੋਮਰ, ਸੇਲ[9], ਸੈਹਥੀ, ਸਾਂਗਨ ਖੈਂਚੇ ਖੜਗ ਮਯਾਨੋਂ॥ਅਧਿਕ ਕ੍ਰੋਧ ਤੇ ਪਗਨ ਫਿਰੈਂ ਇਕ[10] ਕਟਿ ਕਟਿ ਪਰੈਂ ਨਿਦਾਨੋਂ ॥ ੪੯॥ਭਯੋ ਭਯੰਕਰ ਮੈਂਘਰ ਭਾਰੋ ਛੁਛੈ ਤੁਰੰਗ ਫਿਰੈਤੇ। ਆਯੁਧ ਤੇ ਮੰਕੀ-ਰਨੁ ਬਨੁ ਭਾ[11] ਲੋਥਨ ਪੋਥ ਕਰੈਤੇ ॥੫੦॥ ਕਹੂੰ ਕਹਾਂ ਲਗਿ ਜੁਟੇ ਝਟਾ-ਪਟ ਸਟਪਟ ਭਟ ਕਟ ਡਾਟੇ। ਲਟਪਟ ਹ੍ਵੈ ਕੈ ਮਿਟੇ ਨ ਅਟਕੈ[12], ਨਹਿਂ ਸਟਕੈਂ ਤਨ ਫਾਟੇ[13]॥੫੧॥ਲਰਤਿ ਲਰਤਿ ਰਵਿ ਅਸਤ ਗਯੋ ਜਬਿ ਹਟੇ ਪਹਾਰੀ ਕਾਚੇ। ਲੱਖ ਸੰਭਾਰ ਮਿਲਨੋ ਦਲ ਸਿੰਘਨਿ ਆਇ ਪਿਖੇ ਗੁਰ ਸਾਚੇ ॥ ੫੨ ॥ ਆਯੁਧ ਛੀਨ ਹਜ਼ਾਰਹੁ ਆਨੇ ਅਪਰ ਵਸਤੁ ਗਨ ਲੂਟੇ। ਮਾਰਿ ਉਜਾਰੇ ਗ੍ਰਾਮ ਦੂਣ ਕੇ ਅਰੇ ਅੱਗੁ ਸੋ ਕੂਟੇ ॥ ੫੩ ॥ ਲੈ ਕਰਿ ਢਤੇ ਖਾਲਸਾ ਆਯੋ ਡੇਰੇ ਥਿਥਰਿ[14] ਲਗਾਏ॥ਮਨਹੁ ਕੇਹਰੀ ਮਿਲੇ ਦੂਣ ਮਹਿਂ ਸਤਿਗੁਰ ਢਤੇ ਬੁਲਾਏ ॥੫੪॥ ਤ੍ਰਾਸਤਿ ਭਏ ਪਹਾਰੀ ਦੀਰਘ ਦੂਰ ਜਾਇ

[1]ਕਸਮ ਦੇਕੇ। [2]ਅਹਿਤ ਕਰਨ ਵਾਲੇ। (ਅ) ਜਿਨ੍ਹਾਂ ਦਾ ਇਸ਼ਟ ਕੋਈ ਨਹੀਂ। [3]ਦੁਖਦਾਈ। [4]ਨੂੜੀ ਪਾਉਣਾ। [5](ਆਪਣੇ) ਪਰਵਾਰ (ਸਮੇਤ ਜੋਗਣੀਆਂ)। [6](ਨੋਟ) ਭਵਾਲੀ ਲੈਂਦੇ ਹਨ ਕਿ (ਮਾਨੋਂ) ਕਾਲੀ (ਦੇ ਉਦਾਲੇ) ਮਾਲਾ ਬਣਾ ਰਹੇ ਹਨ। [7]ਕਾਵਾਂ ਤੇ ਕੰਕਾਂ ਦੀਆਂ ਕੂਕਾਂ ਹੋ ਰਹੀਆਂ ਹਨ। [8]ਮਾਸ। [9]ਨੇਜ਼ੇ। [10]ਇਕ ਪੈਰ ਵੀ ਨਹੀਂ ਹਟਦੇ ਭਾਵ ਜੰਮਕੇ ਲੜਦੇ ਹਨ। [11]ਬਨ ਲਸ਼ਤ੍ਰਾਂ ਨਾਲ ਢਕਿਆ ਗਿਆ, ਭਾਵ ਥਾਓਂ ਥਾਈਂ ਸ਼ਸਤ੍ਰ ਖਿੱਲਰੇ ਪਏ ਸਨ। [12]ਅਟਕ ਕੇ ਹਟੇ ਨਾ। [13](ਪਿਛੇ ਨਾ) ਹਟੇ ਚਾਹੇ ਤਨ ਫੁਟ ਗਏ। [14]ਖਿੱਲਰਕੇ।

ਥਲ ਹੇਰਾ।ਪਰਮ ਦੁਖੀ ਹੁਇ ਸ਼ੂਮ ਅਤਿ ਲਰਤੇ ਘਾਲਿ ਦੀਨਿ ਤਬਿ ਡੇਰਾ ॥ ੫੫ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਜੇਗ' ਪ੍ਰਸੰਗ ਬਰਨਨੰ ਨਾਮ ਅਸ਼ਟ ਤ੍ਰਿੰਸਤੀ ਅੰਸੂ ॥ ੩੮ । ੩੯. [ਬਾਹਰ ਡੇਰਾ ਕਰਨਾ]।

ਦੋਹਰਾ ॥ ਊਚੇ ਥਲ ਪਰ ਸਤਿਗੁਰੂ ਡੇਰਾ ਦਿਯੋ ਲਗਾਇ। ਥਿਰਨੋ ਖਾਲਸਾ ਜਾਇ ਕਰਿ ਢਤੇ ਜੰਗ ਤੇ ਪਾਇ ॥ ੧ ॥ਚੌਪਈ॥ ਕਲਗ਼ੀਧਰ ਕੇ ਪਗ ਸਿਰ ਧਰਿ ਧਰਿ। ਪਰਮ ਪ੍ਰੇਮ ਤੇ ਦਰਸ਼ਨ ਕਰਿ ਕਰਿ। ਥਿਰਨੋ ਖਾਲਸਾ ਸ਼ੂਮ ਪਰਹਰਨੋ। ਕਿਨਹੂੰ ਸ਼ਨਾਨ ਸੁਚੇਤਾ ਕਰਨੋ ॥ ੨ ॥ ਘਾਇਲ ਸਾਲਪੱਤ੍ਰ ਕੋ ਪਾਇ। ਨਿਜ ਘਾਵਨ ਪਰ ਤਤਛਿਨ ਲਾਇ। ਮਿਟੀ ਪੀਰ ਮਿਲਿ ਮਾਸ ਗਯੋ ਹੈ। ਲਰਿਬੇ ਕੋ ਸਵਧਾਨ ਭਯੋ ਹੈ॥੩॥ਜੋ ਮਰਿ ਗਏ ਸੁ ਦੀਨੇ ਦਾਗ਼ਾ। ਬਸੇ ਸੁਰਗ ਹ੍ਵੈ ਕੈ ਬਡਭਾਗ। ਬਰਤੀ ਦੇਗ ਸਰਬ ਕੋ ਜਬੈ। ਖਾਨ ਪਾਨ ਕਰਿ ਤ੍ਰਿਪਤੇ ਤਬੈ ॥ ੪ ॥ ਕੇਤਿਕ ਸਿੰਘ ਅਗਾਊ ਹ੍ਵੈ ਕੈ। ਜਾਗਤਿ ਰਹੋ ਸੁਚੇਤਾ ਕੈ ਕੈ[1]। ਨਮਸਕਾਰਨੀ[2] ਤਜਾਗਤਿ ਰਹੈਂ[3]। ਜਿਨ ਕੋ ਸੁਨਿ ਸੁਨਿ ਨ੍ਰਿਪ ਡਰ ਲਹੈਂ ॥੫॥ ਉਤ ਰਾਜਨ ਬਹੁ ਸੰਕਟ ਪਾਏ। ਮਰੇ ਸਬੰਧੀ ਜਿਨ ਸਮੁਦਾਏ।ਕਿਤਕ ਰੁਦਤਿ ਹੈਂ ਡੇਰੇ ਮਾਂਹਿ। ਭ੍ਰਾਤ ਪੁੱਤ੍ਰ ਪਿਤ ਮਰਿਗੇ ਜਾਂਹਿ ॥੬॥ ਕਿਨ ਭੋਜਨ ਖਾਏ ਨਹਿੰ ਖਾਏ। ਅਧਿਕ ਸ਼ੋਕ ਜਿਨ ਬਿਖੈ ਸਮਾਏ। ਪਜਾ ਕਿ ਸੈਨਾ ਜਿਤ ਕਿਤ ਰੋਵੈ।ਜਿਨ ਕੇ ਸਨਬੰਧੀ ਰਣ ਸੋਵੈਂ॥੭॥ਨਿਸਾ ਭਯੰਕਰ ਤਿਨ ਕੋ ਹੋਈ। ਤੜਫਹਿੰ ਰਣ ਥਲ ਘਾਇਲ ਕੋਈ। ਨਹਿੰ ਉਠਾਵਨੇ ਪਾਏ ਸੋਇ। ਲਰਤਿ ਭਯੋ ਤਮ, ਮਿਟਿਗੋ ਦੋਇ[4] ॥ ੮ ॥ ਪਰੇ ਬਿਸੂਰਤਿ ਹੈਂ ਬਿਚ ਡੇਰੇ। ਖਾਨ ਪਾਨ ਕੇ ਜਾਹਿੰ ਨ ਨੇਰੇ। ਕੇਤਿਕ ਕਰਹਿੰ ਪ੍ਰਬੋਧਨ ਕਾਹੂੰ[5]।–ਯਹੀ ਰੀਤਿ ਹੋਵਹਿ ਰਣ ਮਾਂਹੂੰ–॥ ੯ ॥ ਭੀਮਚੰਦ ਕੋ ਗਾਰਿ ਨਿਕਾਰਹਿੰ। [6]ਇਹ ਗਿਰਰਾਜਨ ਜਰਾਂ ਉਖਾਰਹਿ। ਗੁਰ ਸਨ ਰਚਿ ਬਿਰੋਧ ਮਰਿਵਾਏ। ਅਚਲਨਿ ਕੋ ਨਰ[6] ਰਹਿਨ ਨ ਪਾਏ ॥ ੧੦ ॥ ਸਰਬ ਲਰਾਇ ਆਪ ਰਹਿ ਪਾਛੇ। ਬਿਧਵਾ ਗਿਰ ਤ੍ਰੀਯਨਿ ਕੋ ਬਾਂਛੈ[7]। ਗੁਰ ਕੈ ਕਮਤੀ ਹੋਇ ਨ ਕੋਈ।ਚਹੁੰ ਦਿਸ਼ ਤੇ ਗਨ ਸਿਖ ਹੁਇ ਸੋਈ॥੧੧॥ ਲੈ ਲੈ ਪਾਹੁਲ ਜੰਗ ਮਚਾਵੈਂ। ਨਹਿੰ ਦਰਮਾਹਾ[8] ਗੁਰ ਤੇ ਪਾਵੈਂ। ਕਹਾਂ ਰੀਸ ਪ੍ਰਭੁ

---

[1]ਸਾਵਧਾਨ ਰਹਿਕੇ। [2]ਦੂਕਾਂ। [3]ਚਲਾਉਂਦੇ ਰਹੇ। [4]ਹਟ ਗਏ ਦੋਵੇਂ (ਖਾਲਸਾ ਤੇ ਪਹਾੜੀਏ)। [5]ਸਮਝਾਉਂਦੇ ਹਨ ਕਿ.....। [6]ਪਹਾੜੀਆਂ ਦਾ ਕੋਈ ਆਦਮੀ। [7]ਪਹਾੜੀ ਇਸਤ੍ਰੀਆਂ ਵਿਧਵਾ ਕਰਨਾ ਚਾਹੁੰਦਾ ਹੈ। [8]ਤਨਖਾਹ।

ਕੀ ਇਹ ਕਰੈ। ਨਾਹਕ ਕਰਿ ਬਿਰੋਧ ਲਰਿ ਪਰੈ ॥ ੧੨ ॥ ਪ੍ਰਜਾ ਸੈਨ ਕੋ ਕਿਯਸਿ ਬਿਨਾਸਾ।ਉਪਜਜੋ ਬੈਸ* ਬੈਸ ਮਹਿ ਬਾਂਸਾ[1]। ਇਮ ਰੋਵਤਿ ਅਰੁ ਕਰਤਿ ਬਿਲਾਪਾ। ਜਾਗਤਿ ਰਹੈ ਧਰੈ ਡਰ ਆਪਾ ॥ ੧੩ ॥ ਕੋ ਕੋ ਖਾਨ ਪਾਨ ਕਰਿ ਸੋਵਾ। ਅਪਰ ਸਕਲ ਹੂੰ ਸੰਕਟ ਜੋਵਾ। ਰਜਨੀ ਕਰੀ ਬਿਤੀਤ ਦਖਾਰੇ। ਬੈਠੇ ਜਾਗਤਿ ਭਈ ਸਕਾਰੇ ॥੧੪॥ ਸੌਚ ਸ਼ਨਾਨ ਖਾਲਸੇ ਠਾਨੀ। ਊਚੀ ਧੁਨਿ ਤੇ ਪਠਿ ਗੁਰਬਾਨੀ। ਜਥਾ ਬਿਧਨ ਮਹਿ ਮੁਨਿ ਸਮੁਦਾਯਾ। ਬੇਦ ਘੋਖ ਕੋ ਪਠਤਿ ਉਠਾਯਾ[2] ॥ ੧੫ ॥ ਆਸਾਵਾਰ ਰਬਾਬੀ ਗਾਵੈਂ। ਮਧੁਰ ਮ੍ਰਿਦੇਗ ਰਬਾਬ ਬਜਾਵੈਂ। ਰਾਗ ਰਾਗਨੀ ਸੁੰਦਰ ਨਾਨਾ। ਸੁਰ ਸਰ ਬਿਖਮ ਊਚ ਲਘੁ ਜਾਨਾ[3] ॥ ੧੬ ॥ ਪਰਮੇਸ਼ੁਰ ਕੀ ਸਿਫਤ ਬਿਸਾਲਾ। ਸੁਖਦ ਲੋਕ ਦੈ ਸੁਨਹਿ ਰਸਾਲਾ। ਸਤਿਗੁਰ ਠਾਨੀ ਸੌਚ ਸ਼ਨਾਨਾ। ਬੈਠੇ ਇਕ ਆਸਨ ਕਰਿ ਧਯਾਨਾ ॥੧੭॥ ਭਈ ਪ੍ਰਭਾਤਿ ਖਾਲਸਾ ਆਇ। ਬੈਠਿ ਦਿਵਾਨ ਮਹਾਂਨ ਲਗਾਇ। ਬ੍ਰਿਤੀ ਟਿਕਾਇ ਰੰਗ ਇਕ ਰਾਤੇ। ਸ਼੍ਰੀ ਗੁਰ ਚਰਨ ਪ੍ਰੇਮ ਮਹਿ ਮਾਤੇ ॥ ੧੮ ॥ ਦਿਵਸ ਚਢੋ ਗੁਰ ਨਯਨ ਉਘਾਰੇ। ਸ਼ਸਤ੍ਰ ਸੁ ਬਸਤ੍ਰ ਬਿਭੂਖਨਿ ਧਾਰੇ।ਖੜਗ ਸਿਪਰ ਸਿੰਘਨ ਤਨ ਲਾਏ। ਗਹੇ ਤੁਪਕ ਕਟ ਕਸੀ ਸੁਹਾਏ ॥੧੯॥ 'ਪ੍ਰਭੁ ਜੀ! ਆਇਸੁ ਦੇਹੁ ਚਢਨਿ ਕੀ। ਦੁਸ਼ਟਨ ਕੋ ਕਰਿ ਮਾਰ ਕਢਨਿ ਕੀ। ਮਾਰੇ ਕਾਲ[4] ਬਿਹੋਸ਼ੀ ਧਰੇ। ਲੋਥੈਂ ਪਰੈ ਘਨੇ ਰਣ ਮਰੇ ॥ ੨੦ ॥ ਆਜ ਨਿਬੇਰਹਿਰੋ ਭਲਿ ਭਾਂਤੀ। ਭਾਜਹਿ ਫੂਟਤਿ ਸਿਰ ਅਰੁ ਛਾਤੀ। ਬਡ ਘਮਸਾਨ ਖਾਲਸ ਘਾਲਾ। ਦੁਰਜਨ ਕੋ ਦਿਨ ਬਿਤਜੋ ਦੁਖਾਲਾ' ॥ ੨੧ ॥ ਸੁਨਿ ਸਤਿਗੁਰ ਤਬਿ ਧੀਰਜ ਦੀਨਿ। 'ਸੰਘਰ ਮਹਾਂ ਪ੍ਰਥਮ ਜੋ ਕੀਨਿ। ਸ਼ੂਮਤਿ ਹੋਹਿ ਭਟ ਸਕਲ ਤੁਰੰਗ। ਆਜ ਅਸੁਦੇ[5] ਬਨਿ ਕੇ ਅੰਗ ॥ ੨੨ ॥ ਬਹੁਰ ਜੰਗ ਕੀ ਕੀਜਹਿ ਤਯਾਰੀ। ਮਰਦਹੁ ਛੋਰ ਸ਼ਤ੍ਰੁ ਨ੍ਰਿਪ ਭਾਰੀ'। ਇਮ ਕਹਿ ਕਰਿ ਸਭਿ ਸਿੰਘ ਟਿਕਾਏ। ਡੇਰੇ ਥਿਰੇ ਮਹਾਂ ਸੁੰਖ ਪਾਏ ॥ ੨੩ ॥ ਭੀਮਚੰਦ ਉਤ ਜਾਗਤਿ ਭਯੋ। ਅਪਨਿ ਨ੍ਰਿਪਨ ਕੋ ਦਲ ਪਿਖਿ ਲਯੋ। ਸਹਿਮ ਬਿਹਾਲ ਹੋਇ ਸਭਿ ਰਹੇ। ਲਰਤਿ ਸਕਲ ਦਿਨ ਸੰਕਟ ਲਹੇ ॥੨੪॥ ਜੇ ਉਬਰੇ ਸੋ ਦੁਖੀ

---

[1](ਆਪਣੀ) ਵੰਸ਼ ਵਿਚ ਉਪਜਿਆ ਹੈ,(ਜਿਵੇਂ ਵਾਸਾਂ ਵਿਚ (ਖਹਿਣੇ ਵਾਲਾ) ਵਾਂਸ।[2]ਵੇਦ ਪਾਠ ਕਰਦਿਆਂ ਧੁਨਿ ਨੂੰ ਉਠਾਉਂਦੇ ਹਨ। [3]ਉੱਚੀਆਂ,ਨੀਵੀਆਂ,ਸਰਲ ਤੇ ਵਿਖਮ ਸਾਰੇ ਭੇਦ ਜਾਣਦੇ ਹਨ [ਸਰ=ਸਰਲ]। [4]ਜੋ ਕੱਲ ਮਾਰੇ ਸੀ। [5]ਸੁਖੀ; ਭਾਵ ਅਜ ਅਰਾਮ ਕਰੋ। *ਪਾ:—ਛੰਧ।

ਬਿਸਾਲੇ। ਮਰੇ ਜੰਗ ਨਹਿ ਲੋਚ ਉਠਾਲੇ। ਘਾਇਲ ਪਰੇ ਸੈਂਕਰੇ ਐਸੇ। ਕੋਤਿਕ ਬਚੇ, ਮਰਣ ਹੁਇ ਜੈਸੇ[1] ॥੨੫॥ ਕਰੇ ਸੰਭਾਰਨਿ ਧੀਰਜ ਦੀਨੇ। ਕੋਤਿਕ ਕੋ ਧਨ ਬਖਸ਼ਨਿ ਕੀਨੇ। ਸਿਰੇਪਾਉ ਕੋਤਿਕ ਪਹਿਰਾਏ। ਬੈਠਨੋ ਮਹਾਂ ਦਿਵਾਨ ਲਗਾਏ ॥ ੨੬ ॥ ਪਠਿ ਨਰ ਸਗਰੇ ਨ੍ਰਿਪਤ ਹਕਾਰੇ। ਉਠਿ ਉਠਿ ਕਰਿ ਆਗੇ ਸਤਿਕਾਰੇ। ਮਿਲਿ ਮਸਲਤ ਕਰਿ ਕਸ਼ਟ ਸੁਨਾਏ। 'ਆਨੰਦਖੁਰਿ ਕੋ ਤਜਿ ਗੁਰੁ ਆਏ ॥੨੭॥ ਹੁਤੋ ਵਹਿਰ ਭੀ ਸਿੰਘ ਸੁ ਥੋਰੇ। ਭਯੋ ਜੰਗ ਸੁਭਟਨਿ ਕਿਯ ਜ਼ੋਰੇ। ਦਲ ਬਿਸਾਲ ਹਮ ਸਗਰੋ ਢੋਵਾ। ਤਉ ਖਾਲਸਾ ਰੁਪਨੋ ਖਲੋਵਾ ॥ ੨੮ ॥ ਮਰੇ ਸੈਂਕਰੇ ਘਾਇਲ ਹੋਹਿ। ਨਹੀਂ ਪਲਾਇਨ,ਲਰਹਿ ਸੁ ਕੋਹਿ[2]। ਭਈ ਬਿਹਾਲ ਬਾਹਨੀ ਸਾਰੀ। ਲੂਟਿ ਕੂਟਿ ਕਰਿ ਦੂਣ ਉਜਾਰੀ॥੨੯॥ਟਰਹਿ ਜੁੱਧ ਤੇ ਨਾਂਹਿਨ ਲਖੀਅਤਿ। ਆਜ ਨ ਚਢੇ ਕਹਾਂ ਬਿਧਿ ਪਿਖੀਅਤਿ। ਸ਼ਾਹੁ ਨਿਕਟਿ ਪਰਧਾਨ ਪਠਾਯੋ। ਤਿਸਕੋ ਲਿਖਨੋ ਪ੍ਰਥਮ ਇਮ ਆਯੋ ॥ ੩੦ ॥—ਸੀਰੰਦ ਕੋ[3] ਸੂਬਾ ਚਢਿ ਆਵੈ। ਹਮਰੀ ਕਰੈ ਸਹਾਇ ਸੁ ਧਾਵੈ[4]—। ਹੁਕਮ ਸ਼ਾਹ ਕੋ ਤਬਿ ਹੁਇ ਗਯੋ। ਅਬਿ ਲੌ ਆਵਨ ਸੋ ਨਹਿ ਭਯੋ ॥ ੩੧ ॥ ਪਠਹਿ[5] ਪ੍ਰਧਾਨ ਆਜ ਕੋ ਔਰ। ਮਿਲਹਿ ਜਾਇ ਸੀਰੰਦ ਕੀ ਠੌਰ। ਜੈਸੀ ਕੈਸੀ ਸੁਧਿ ਲੈ ਆਵੈ। ਕੈ ਵਜ਼ੀਰ ਖਾਂ ਜਾਇ ਚਢਾਵੈ[6] ॥ ੩੨ ॥ ਭੀਮਚੰਦ ਤੇ ਸੁਨਿ ਕਰਿ ਕਾਨ। ਭੂਪ ਚੰਦ ਤਬਿ ਕੀਨ ਬਖਾਨ। 'ਬਿਨਾ ਸ਼ਾਹੁ ਕੀ ਸੈਨ ਘਨੇਰੀ[7]। ਗੁਰੂ ਨ ਹਾਰੈ, ਮੈਂ ਭਲ ਹੇਰੀ ॥ ੩੩ ॥ ਵਹਿਰ ਦੁਰਗ ਤੇ ਨਾਂਹਿ ਨ ਓਟਾ। ਭਯੋ ਨ ਸੰਘਰ ਕਲ ਕੁਛ ਖੋਟਾ। ਦਲ ਪਰ ਕਰੀ ਘਨੀ ਛਟਵਾਹਿ[8]। ਮਰੇ ਬ੍ਰਿੰਦ ਗਨ ਪਰੇ ਕਰਾਹਿ ॥ ੩੪ ॥ ਤੁਮ ਪ੍ਰਥਮੈ ਨਹਿ ਜੰਗ ਮਚਾਵਹੁ। ਪਰੇ ਰਹੋ ਸਨਮੁਖ ਦ੍ਰਿਸ਼ਟਾਵਹੁ[9]। ਸੂਬਾ ਜਬਿ ਸਿਰੰਦ ਕੋ ਆਵੈ। ਤਿਹ ਸੋਂ ਮਿਲਿ ਪੁਨ ਗੁਰੂ ਹਰਾਵੈਂ॥੩੫॥ਨਾਹਕ ਸੁਭਟ ਹਜ਼ਾਰਹੁ ਮਰੇ। ਕਿਸ ਪ੍ਰਕਾਰ ਕੁਛ ਕਾਜ ਨ ਸਰੇ'। ਕਰਿ ਮਸਲਤ ਇਮ ਗਿਰਪਤਿ ਸਾਰੇ। ਸਚਿਵ ਪਠਾਯੋ ਬਿਨਾ ਅਵਾਰੇ ॥ ੩੬ ॥ 'ਕ੍ਰਿਮ ਬਿਲੰਬ ਆਵਨ ਮਹਿ ਹੋਈ। ਫਿਰੇ ਨ ਸ਼ਾਹੁ ਹੁਕਮ ਕਿਯ ਜੋਈ। ਸਜਿ ਲੇ ਭੇਦ ਪਠਾਵਹੁ ਸੁਧਿ ਕੋ। ਆਨਹੁ ਚਮੂੰ ਕਰੋ

[1]ਬਚੇ ਵੀ ਮੋਇਆਂ ਵਰਗੇ। [2]ਵੜੇ ਨਹੀਂ, ਕ੍ਰੋਧ ਕਰਕੇ ਲੜਦੇ ਰਹੇ। [3]ਸਿਰਹਿੰਦ ਦਾ। [4]ਸਾਡੀ ਸਹਾਇਤਾ ਕਰਨ ਲਈ ਧਾਵਾ ਕਰੇਗਾ। [5]ਭੇਜੀਏ। [6]ਸ਼ਾਹ ਦੀ ਬਦੌਲੀ ਮੈਨਾ ਤੋਂ ਬਿਨਾਂ। [7]ਮਾਰ, ਸ਼ਸਤ੍ਰਾਂ ਦੀ ਮਾਰ। [8]ਦੇਖਦੇ ਰਹੋ।

ਬਡ ਬੁਧਿ ਕੋ'॥੩੭॥ਵਸਤੁ ਅਜਾਇਬ ਭੇਟ ਪਠਾਈ। ਮੰਤ੍ਰੀ ਗਯੋ ਬਿਲੰਬ ਬਿਹਾਈ। ਨਿਜ ਸੁਭਟਨਿ ਕੋ ਕਮਰ ਕਸਾਇ।ਠਾਂਢੇ ਕਰੇ ਅੱਗੂ ਸਮੁਦਾਇ ॥ ੩੮ ॥ ਤ੍ਰਾਸਤਿ ਰਿਦੈ ਨ ਧੀਰਜ ਧਰੈਂ।-ਔਚਕ ਆਇ ਸਿੰਘ ਨਹਿੰ ਪਰੈਂ-। ਸਰਬ ਪ੍ਰਕਾਰ ਕਰੈਂ ਤਕਰਾਈ। ਰਖੇ ਤੁਰੰਗਨ ਜ਼ੀਨ ਪਵਾਈ ॥੩੯॥ਸਨਮੁਖ ਡੇਰੇ ਦੋਇ ਦਲੋਂ ਕੇ। ਪਿਖਹਿੰ ਪਰਸਪਰ ਊਚ ਥਲੋਂ ਕੇ। ਤੰਬੂ ਸ਼ਮਿਯਾਨੇ ਗਨ ਤਾਨੇ।ਖਰੇ ਨਿਸ਼ਾਨ ਚੀਰ ਫਹਿਰਾਨੇ॥੪੦॥ ਦੁੰਦਭਿ ਢੋਲਨਿ ਪਟਹਿ ਬਜਾਵੈਂ। ਨੌਬਤ ਆਪਸ ਬਿਖੈ ਸੁਨਾਵੈਂ। ਵਧਨੋ ਵਿਰੋਧ ਅਧਿਕ ਦਲ ਦੋਊ। ਚਹਤਿ ਜੁੱਧ ਕ੍ਰੁੱਧਤਿ ਚਿਤ ਸੋਊ ॥ ੪੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਵੈਰਾ ਕਰਨ' ਪ੍ਰਸੰਗ ਬਰਨਨੰ ਨਾਮ ਏਕ ਊਨ ਚਤਵਾਰਿੰਸਤੀ ਅੰਸੂ ॥ ੩੯ ॥ ੪੦. [ਤੋਪ ਦੇ ਗੋਲੇ ਤੋਂ ਬਚਾਉ]।

ਦੋਹਰਾ ॥ ਢਰਜੋ ਦੁਪਹਿਰਾ ਸ਼ਤਿਗੁਰੂ ਕਰਿਕੈ ਉਠੇ ਅਰਾਮ। ਬਿਜੀਆ ਮਰਚ ਇਲਾਇਚੀ ਸਰਦਾਈ ਸੁ ਬਦਾਮ* ॥੧॥ਚੌਪਈ॥ ਛੱਤ੍ਰ ਧਾਰ ਮਾਵਾ[1] ਵਡ ਕਰਜੋ। ਲਯੋ ਦਾਸ ਤੇ ਨਿਜ ਕਰ ਧਰਜੋ। ਬਹੁ ਮਾਦਿਕ[2] ਜੁਤਿ ਬਿਜੀਆ[3] ਪੀਆ। ਦੁਤਿਯ ਕਟੋਰਾ ਪੁਨ ਭਰਿ ਲੀਆ॥੨॥ਮਾਵੇ ਸੰਗ ਪਾਨ ਕਰਿ ਲਿਯੋ†। ਸੌਚ ਹੇਤ ਪੁਨ ਉਠਿਬੋ ਕਿਯੋ। ਪੁਨ ਸ਼ਨਾਨ ਕਰਿ ਨਿਰਮਲ ਨੀਰ। ਪਹਿਰੇ ਸੁੰਦਰ ਚੀਰ ਸਰੀਰ ॥ ੩ ॥ ਊਚੇ ਥਲ ਸੁਭ ਢਰਸ਼ ਕਰਾਯੋ। ਰੁਚਿਰ ਬਿਸਾਲ ਪ੍ਰਯੰਕ ਡਸਾਯੋ। ਤਿਸ ਪਰ ਥਿਰੇ ਜਾਇ ਗੋਸਾਈਂ। ਊਪਰ ਸ਼ਮਿਯਾਨਾ ਦੁਤਿ ਪਾਈ ॥ ੪ ॥ ਮੋਚਕ ਕੋਸ ਪਾਸ[4] ਤਿਸ ਕਾਲਾ। ਕੰਘਾ ਕਰਿਬੇ ਲਰੋ ਕ੍ਰਿਪਾਲਾ। ਸੁਠ ਸੁੰਦਰ ਬੰਧੀ ਦਸਤਾਰੂ। ਊਪਰ ਜਿਗਾ ਦਿਪਤਿ ਦੁਤਿ ਚਾਰੂ ॥ ੫ ॥ ਜਬਰ ਜਵਾਹਰ ਜਾਗਤਿ ਜੋਤੀ। ਕਲਗ਼ੀ ਤੁੰਗ ਅਧਿਕ ਛਬਿ ਹੋਤੀ। ਸੁਰਜ ਮੁਖੀ[5] ਲੀਏ ਕਰ ਖਰਜੋ। ਊਪਰ ਚਮਰ ਚਲਾਚਲ[6] ਢੁਰਜੋ ॥ ੬ ॥ ਥਲ ਥਲ ਬਿਖੈ ਸੁਚੇਤਾ ਕਰਿਕੈ। ਕੇਸਨ ਕੋ ਜੁਤਿ ਅਦਬ ਸੁਧਰਿਕੈ। ਬੰਧਿ ਬੰਧਿ ਕਰਿ ਸਿਰ ਪਰ ਪੋਗ। ਆਏ ਸਿੰਘ ਸਭਾ ਸ਼ੁਭ ਲਾਗ ॥ ੭ ॥ ਕਰਿ ਕਰਿ ਦਰਸ਼ਨ ਸਿਰ ਤੇ ਨਮੈਂ।ਚਿਰਜੋ ਖਾਲਸਾ ਸਭਿ ਤਿਹ ਸਮੈਂ।ਤਾਉ ਦੇਤਿ ਮੂਛਨਿ ਪਰ ਦੋਈ[7]। ਕਰ ਤੇ ਸ਼ਮਸ ਸੁਧਾਰਤਿ ਕੋਈ ॥ ੮ ॥ ਭੀਮਚੰਦ ਤੇ ਆਦਿ ਪਹਾਰੀ।

[1]ਅਫੀਮ ਦੀ ਰੋਲੀ। [2]ਅਫੀਮ। [3]ਸੁੱਖਾ। [4]ਛਾਵ ਕੋਸਾਂ ਦਾ ਜੂੜਾ (ਖੋਹਲ ਕੇ)। [5]ਪੱਖਾ। [6]ਚੰਚਲ। [7]ਦੋਹਾਂ ਮੂੱਛਾਂ ਤੇ (ਖਾਲਸਾ)। *ਪਾ:-ਸੁਖਧਾਮ।

†ਦੇਖੋ ਰਾਸਿ ੪ ਅੰਸੂ ੪੪ ਅੰਕ ੧੧ ਦੀ ਹੇਠਲੀ ਟੂਕ।

ਗੁਰੂ ਸਭਾ ਸਭਿ ਤਿਨਹੁੰ ਨਿਹਾਰੀ। ਦੂਰਬੀਨ ਕੋ ਲਾਇ ਸੁ ਤਬੈ*। ਗੁਰ ਜੁਤਿ ਪਿਖਸੋ ਖਾਲਸਾ ਸਬੈ ॥ ੯ ॥ ਏਕ ਤੁਰਕ ਤਿਨਕੇ ਢਿਗ ਖਰਸੋ। ਜਮਾਦਾਰ ਬਹੁ ਨਰ ਕੋ ਕਰਸੋ।ਸਭਿ ਗਿਰਪਤਿਨਿ ਸਾਥ ਤਿਨ ਕਹਸੋ।'ਗੁਰ ਕੋ ਹਤਨਿ ਸੁਗਮ ਹਮ ਲਹਸੋ ॥ ੧੦ ॥ ਇਸ ਥਲ ਤੇ ਮੈਂ ਤੋਪ ਚਲਾਵਹੁੰ। ਬੈਠੇ ਸਹਿਤ ਪ੍ਰਯੰਕ ਉਡਾਵਹੁੰ। ਇਲਮ[1] ਮੋਹਿ ਕੋ ਅਹੈ ਬਿਸਾਲਾ। ਤਕ ਮਾਰੋਂ ਇਤ ਖਰੋ ਸੁਖਾਲਾ ॥ ੧੧ ॥ ਬਧੋਂ ਸ਼ਿਸਤ ਸਤਿਗੁਰ ਕੀ ਓਰਾ। ਭਰਸੋ ਜ਼ੋਰ ਤੇ ਪਹੁੰਚਹਿ ਗੋਰਾ। ਨਿਤ ਕੀ ਕਲਹਾ ਸਕਲ ਮਿਟਾਵੋਂ। ਸਭਿ ਰਾਜਨਿ ਕੋ ਸੁਖ ਉਪਜਾਵੋਂ ॥ ੧੨ ॥ ਪਾਵੋਂ ਦਰਬ ਇਨਾਮ ਘਨੇਰੋ। ਇਲਮ ਬਿਲੋਕਿ ਲੇਹਿੰ ਸਭਿ ਮੇਰੋ। ਗੁਰ ਬਿਨ ਬਹੁਰ ਲਰਹਿ ਕੋ ਨਾਹੀ। ਆਪ ਆਪ ਕੋ ਸਭਿ ਮਿਟ ਜਾਹੀ[2]॥ ੧੩॥ ਸਭਿ ਗਿਰਪਤੀ ਸੁਨਤਿ ਹਰਖਾਏ। 'ਇਹ ਤੌ ਕਾਰਜ ਸੁਗਮ ਬਨਾਏ'। ਭੀਮਚੰਦ ਤਿਹ ਸੰਗ ਉਚਾਰਾ। 'ਮੁਝ ਤੇ ਧਨ ਲਿਹੁ ਪੰਜ ਹਜ਼ਾਰਾ ॥ ੧੪ ॥ ਏਕ ਗ੍ਰਾਮ ਪੁਨ ਦੇਹੁੰ ਇਨਾਮ। ਨਿਤ ਗੁਜ਼ਰਾਨ ਹੋਹਿ ਤੁਝ ਧਾਮ'।ਭੂਪਚੰਦ ਹੰਡੂਰੀ ਕਹੈ।'ਗੁਰੂ ਹਤੇ ਸਗਰੇ ਸੁਖ ਲਹੈਂ ॥ ੧੫ ॥ ਸਭਿ ਗਿਰਪਤਿ ਦੈ ਹੈਂ ਸਿਰੁਪਾਉ। ਹੋਤਿ ਤਰੀਫ ਜਗਤ ਸਭਿ ਥਾਉਂ। ਅਬਿ ਤੋ ਭਈ ਅਬੇਰ ਬਿਤਸੋ ਦਿਨ।ਆਨਹੁ ਤੋਪ ਕਰਹੁ ਥਿਰ ਥਲ ਮਨ[3] ॥ ੧੬ ॥ ਇਸੀ ਸਮੈਂ ਬੈਠੇਂਗੀ ਕਾਲੀ। ਤੁੰਗ ਸਥੰਡਲ ਪਰ ਮੁਦ ਨਾਲੀ। ਰਾਖਹੁ ਤੋਪ ਤਨਾਰ ਥਿਰ ਕਰਿ ਕੈ।ਗੋਰਾ ਅਰੁ ਬਰੂਦ ਸੰਗ ਭਰਿਕੈ ॥ ੧੭ ॥ ਪ੍ਰਥਮ ਅਵਾਜ਼ ਕਰਹੁ ਨਹਿੰ ਕੋਈ। ਸੁਨਿਕੈ[4] ਸਨਮੁਖ ਥਿਰੈ ਨ ਕੋਈ।ਰਾਖਹੁ ਜੋਰਿ ਨਿਸ਼ਾਨੇ ਸੰਗ[5]।ਔਚਕ ਛੋਰਿ[6] ਕਰਹੁ ਗੁਰ ਭੰਗ ॥ ੧੮ ॥ ਢਤੇ ਸੁਗਮ ਪੈ ਹੈਂ ਗਿਰ ਰਾਜੇ। ਪੂਰਨ ਹੋਹਿੰ ਸਰਬ ਕੇ ਕਾਜੇ[7]। ਇਮ ਗਿਨਤਸੋ ਸੰਧਯਾ ਹੁਇ ਗਈ। ਸਰਬ ਸਭਾ ਉਠਿ ਨਿਜ ਥਲ ਗਈ ॥ ੧੯ ॥ ਨਿਸ ਮਹਿੰ ਜਤਨ ਕਰਤਿ ਖਲ ਰਹੇ। ਆਨੀ ਤੋਪ ਬਿਸਾਲ ਜੁ ਅਹੇ। ਖਰੀ ਕਰੀ ਬਿਧਿ ਖਰੀ ਸਥਾਨ[8]। ਬ੍ਰਿੰਦ ਨਰਨ ਮਿਲਿ ਕੈ ਕਰਿ ਤਾਨ[9] ॥ ੨੦ ॥ ਸ਼੍ਰੀ ਕਲਗ਼ੀਧਰ ਤਿਸ ਥਲ ਥਿਰ ਕੈ।

[1](ਗੋਲੰਦਾਜ਼ੀ ਦੀ) ਵਿੱਦਯਾ। [2](ਫੇਰ) ਸਾਰੇ ਆਪੋ ਆਪ ਹੋਕੇ ਹਟ ਜਾਣਗੇ। ਭਾਵ ਸਿੱਖ ਸੈਨਾ ਖਿੰਡ ਫੁਟ ਜਾਏਗੀ। [3](ਜਿਸ) ਥਾਵੇਂ ਮਨ (ਚਾਹੇ) ਤੋਪ ਖੜੀ ਕਰ ਲਓ। (ਅ) ਥੜੇ ਦਾ ਥਾਉਂ ਪੱਕਾ ਕਰ ਲਓ [ਮੱਨ=ਥੜਾ। ਥਲ=ਥਾਉਂ। ਥਿਰ=ਪੱਕਾ]। [4](ਮਤਾਂ) ਸੁਣਕੇ.....। [5]ਨਿਸ਼ਾਨੇ ਦੇ ਨਾਲ ਜੋੜਕੇ ਰੱਖੋ। [6]ਚਲਾਕੇ ਤੋਪ। [7]ਉਸ ਥਾਂ ਚੰਗੀ ਤਰ੍ਹਾਂ। [8]ਜੋਰ ਕਰਕੇ।

*ਦੂਰਬੀਨ ੧੬੫੭ ਬਿ: ਦੇ ਲਗਪਗ ਈਜਾਦ ਹੋਈ ਤੇ ਅੱਧੀ ਸਦੀ ਵਿੱਚ ਪ੍ਰਚਾਰ ਚੋਖਾ ਪਾ ਗਈ ਸੀ, ਤੇ ਇਸ ਵੇਲੇ ਸੰਮਤ ੧੭੫੭ ਲਗ ਪਗ ਹੈ।

ਚੌਂਕੀ ਸੋਦਰ ਕੀ ਸੁਨਿ ਕਰਿਕੈ।ਉਠਿਕੈ ਪ੍ਰਭੂ ਸਿਵਰ ਕੋ ਆਏ।ਖਾਨ ਪਾਨ ਕੀਨੋ ਮਨ ਭਾਏ ॥੨੧॥ ਸਰਬ ਖਾਲਸੇ ਅਚਯੋ ਅਹਾਰਾ। ਨਿਸਾ ਪਰੀ ਤੇ ਸੁਪਤਿ ਸੁਖਾਰਾ। ਸੁਪਨੇ ਭੀ ਨਹਿ ਕੇਹਰਿ ਤ੍ਰਾਸਾ[1]। ਤਥਾ ਨ੍ਰਿਭੈ, ਰਿਪੁ ਚਹਤਿ ਬਿਨਾਸ਼ਾ ॥੨੨॥ ਜਾਮ ਜਾਮਨੀ ਤੇ ਗੁਰਬਾਨੀ। ਇਕ ਮਨ ਹ੍ਵੈ ਕੈ ਬਦਨ ਬਖਾਨੀ। ਜਥਾ ਬਿੱਪ੍ਰ ਬਰ ਬੇਦ ਪਠੰਤੇ। ਹਿਤ ਪਰਲੋਕ ਹੋਨਿ ਸੁਖਵੰਤੇ ॥ ੨੩ ॥ ਕਰਹਿ ਸ਼ਨਾਨ ਨੀਰ ਨਿਰਮਲ ਮੈਂ। ਹੋਤ ਸ਼ਬਦ ਕੀ ਧੁਨਿ ਸਭਿ ਦਲ ਮੈਂ। ਗਾਇਂ ਰਬਾਬੀ ਆਸਾਵਾਰ।ਜਿਸ ਥਲ ਸ਼੍ਰੀ ਸਤਿਗੁਰ ਦਰਬਾਰ॥੨੪॥ਕਰਹਿ ਅਵਾਜ਼ ਨਕੀਬ ਉਚਾਰਨ। ਭਾਟ ਕਬਿੱਤ ਪਢਹਿ ਜਸੁ ਕਾਰਨ। ਬਜਹਿਂ ਮ੍ਰਿਦੰਗ ਰਬਾਬ ਸਤਾਰ। ਰਾਗ ਰਾਗਨੀ ਮੰਗਲ ਚਾਰੁ ॥ ੨੫ ॥ ਭਯੋ ਤਿਹਾਵਲ ਤਬਿ ਸਮੁਦਾਇ। ਹੋਤਿ ਪ੍ਰਾਤਿ ਦੀਨਸਿ ਬਰਤਾਇ। ਬਸਤ੍ਰ ਸ਼ਸਤ੍ਰ ਗੁਰ ਧਾਰਨ ਕਰੇ। ਆਨਿ ਖਾਲਸਾ ਚਹੁੰਦਿਸ਼ਿ ਥਿਰੇ ॥੨੬॥ ਹੋਤਿ ਬਾਰਤਾਲਾਪ ਅਨੇਕ। ਸੁਨਹਿ ਕਹਹਿ ਪ੍ਰਭੁ ਜਲਧਿ ਬਿਬੇਕ। ਤਮਾਰ ਸਿੰਘ ਭੇ ਚਵਿਬੋ ਹੇਤੁ। ਗਹੇ ਸ਼ਸਤ੍ਰ ਬਨ ਭਲੇ ਸੁਚੇਤ ॥੨੭॥ ਪਿਖਿ ਸਤਿਗੁਰ ਸਭਿ ਖ਼ਰਜਨ ਕਰੇ। 'ਸੁਨਹੁ ਖਾਲਸਾ ! ਧੀਰਜ ਧਰੇ। ਸਨੇ ਸਨੇ ਮਾਰਨ ਇਨ ਬਨੇ। ਜਗ ਮਹਿ ਦੋਖੀ ਤੁਮਰੇ ਘਨੇ ॥ ੨੮॥ ਥਿਰੇ ਰਹੋ ਅਬਿ ਅਪਨੇ ਠੌਰੇ। ਦੁਸ਼ਟਨ ਕਾਲ ਹੋਨਿ ਦਿਹੁ ਨੇਰੇ[2]। ਤਿਸ ਦਿਨ ਭੀ ਗੁਰ ਸਿੰਘ ਟਿਕਾਏ।ਨਹੀਂ ਲਰਨ ਕੋ ਹੋਤੁ ਪਠਾਏ॥੨੯॥ ਦੋਜ਼ਾ ਦਈ ਬਰਤਾਇ ਸਭਿਨਿ ਕੋ।ਤ੍ਰਿਪਤਿ ਭਏ ਤਬਿ ਖਾਇ ਅਸਨ ਕੋ। ਕਰਜੋ ਦੁਪਹਿਰੇ ਬਿਖੈ ਅਰਾਮ। ਪੌਢੇ ਪ੍ਰਭੁ ਪ੍ਰਯੰਕ ਅਭਿਰਾਮ ॥ ੩੦ ॥ ਤ੍ਰਿਤੀ ਪਹਿਰ ਮਹਿ ਜਾਗਤਿ ਭਏ। ਤਿਮ ਹੀ ਦੋਨਹੁੰ ਮਾਦਿਕ ਲਏ।ਸੌਚ ਸ਼ਨਾਨ ਠਾਨਿ ਬਿਧਿ ਸੰਗਿ। ਗਮਨੇ ਸ਼੍ਰੀ ਗੁਰ ਥਾਨ ਉਤੰਗ ॥੩੧॥ ਤਹਾਂ ਫਰਸ਼ ਪਰਯੰਕ ਡਸਾਏ। ਬੈਠੇ ਜਾਇ ਭਯੋ ਮਨ ਭਾਏ[3]। ਸੁਧਿ ਸੁਨਿਕੈ ਤਤਛਿਨ ਇਕ ਆਧੋ[4]। ਸਕਲ ਭੇਵ ਤਿਨ ਭਾਖਿ ਸੁਨਾਧੋ ॥੩੨॥ 'ਪ੍ਰਭੁ ਜੀ ਇਹਾਂ ਨ ਬੈਠਨ ਕਰੀਐ। ਤੁਰਨ ਹੀ ਥਲ ਅਨਤ ਸਿਧਰੀਐ। ਏਕ ਦੁਸ਼ਟ ਲੈ ਪਚ ਹਜ਼ਾਰ। ਤੁੱਪ ਬਿਸਾਲ ਰਖੀ ਕਰਿ ਤਮਾਰ ॥੩੩॥ ਸ਼ਿਸਤ ਬਨਾਵਤਿ ਦਿਨ ਮਹਿ ਰਹਜੋ। ਰਾਵਰਿ ਹਤਨ ਹੋਤੁ ਚਿਤ ਚਹਜੋ।

---

[1]ਸ਼ੇਰ ਨੂੰ ਡਰ। [2](ਪਹਾੜੀਆਂ ਦੀ) ਮਨ ਭਾਂਵਦੀ (ਗਲ) ਹੋਈ। [3](ਵੈਰੀ ਦਲ ਵਿਚੋਂ ਕੋਈ ਆਪਣਾ ਸੂੰਹੀਆਂ) ਆਇਆ।

ਦਗਾ ਸਭਿਨਿ ਇਮ ਰਚਨੋ ਬਨਾਇਓਚਕ ਗੋਰਾ ਹਤੈਂ ਟਿਕਾਇ' ॥੩੪॥ ਸੁਨਿ ਪ੍ਰਭੁ ਕਹਨੋ 'ਤ੍ਰਾਸ ਅਬਿ ਧਰਿਹੈਂ । ਤਮਾਗਹਿਂ ਨਿਜ ਥਲ ਕੋ ਚਲਿ ਪਰ ਹੈਂ। ਉਚਿਤ ਨ ਹਮ ਕੋ ਐਸੀ ਬਾਤਿ । ਦੁਸ਼ਮਨ ਸੋਂ ਰਣ ਹੈ[1] ਦਿਨ ਰਾਤ ॥੩੫॥ ਕਹਾਂ ਕਹਾਂ ਹਮ ਦੁਰਤੇ ਫਿਰਹਿਂ । ਦੇਖਹਿਂ ਦੁਰਜਨ ਆਨੰਦ ਧਰਹਿਂ। ਬੈਠਿ ਲਖਹੁ ਕਰਤਾਰ ਤਮਾਸ਼ੇ । ਹੁਇ ਹੈ ਦੇਖੀ ਕੇਰ ਬਿਨਾਸ਼ੇ' ॥ ੩੬ ॥ ਕੈਂਘਾ ਕਰਨਿ ਲਗੇ ਗੁਰ ਥਿਰੇ। ਪੁਨ ਦਸਤਾਰ ਬੰਧਬੋ ਕਰੇ। ਕਲਗੀ ਜਿਗਾ ਸੁਧਾਰਿ ਬਨਾਏ। ਸਿਰ ਪਰ ਸੇਵਕ ਚਮਰ ਢੁਲਾਏ ॥੩੭॥ ਦੁਸ਼ਟ ਪਲੀਤਾ ਤੋਪਹਿਂ ਦਾਗੇ। ਇਕ ਸਿਖ ਖਰੋ ਹੁਤੋ ਗੁਰ ਆਗੇ। ਤਿਸ ਕੋ ਲਗਸੋ ਆਨਿ ਕਰਿ ਗੋਰਾ। ਬਡੋ ਬੇਗ ਤੇ ਝੁੰਕਤਿ ਘੋਰਾ ॥ ੩੮ ॥ ਦਰਸ਼ਨ ਕਰਤਿ ਪ੍ਰਾਨ ਤਜਿ ਗਯੋ[2] । ਤਬਿ ਸਤਿਗੁਰ ਨਿਜ ਕਰ ਧਨੁ ਲਯੋ। ਤਰਗਸ ਤੇ ਕਾਢਨੋ ਸਰ ਤੀਛਨ । ਖਪੁਰਾ ਆਯੁਤ[3] ਸੇਧਨੋ ਭੀਛਨ॥੩੯॥ ਖੈਂਚਿ ਕਾਨ ਲੌਂ ਤੁਰਤ ਚਲਾਯੋ। ਅਹਿ ਸਮ ਝੁੰਕਤਿ ਬੇਗ ਸਿਧਾਯੋ। ਦੁਤੀ ਹਤਨ ਕੋ ਤੋਪ ਕਸੰਤਾ । ਸ਼ਿਸਤ ਬਾਂਧ ਕਰਿ ਗੁਰੂ ਤਕੰਤਾ ॥ ੪੦ ॥ ਤਬਿ ਹੀ ਲੰਗਸੋ ਭਾਲ ਮਹਿਂ ਜਾਈ । ਗਿਰਸੋ ਸਭਿਨਿ ਮਹਿਂ ਗਿਰਦੀ ਖਾਈ[4] । ਦੂਸਰ ਖਪਰਾ ਔਰ ਨਿਕਾਰਾ। ਧਨੁ ਮੈਂ ਜੋਰਸੋ ਤੁਰਤ ਪ੍ਰਹਾਰਾ॥੪੧॥ਕ੍ਰਾਤਾ ਹੁਤੋ ਤੁਰਕ ਕੋ ਔਰ । ਲਗਸੋ ਰਿਦੈ ਗਿਰਿਗਾ ਤਿਸ ਠੌਰ । ਜਬਿ ਦੋਨਹੁ ਤੁਰਨ ਮਰਿ ਗਏ। ਦੇਖਤਿ ਲੋਕ ਤ੍ਰਾਸ ਧਰਿ ਧਏ[5]॥੪੨॥ਸੁਨੀ ਤੋਪ ਖਰੀ ਇਕ ਰਹੀ । ਅਪਰ ਸਮੀਪ ਰਹਸੋ ਕੋ ਨਹੀਂ । ਭੀਮਚੰਦ ਕੇ ਢਿਗ ਸਭਿ ਰਾਜੇ । ਕਰਹਿਂ ਬਾਤ 'ਇਹੁ ਬਨਸੋ ਸੁ ਕਾਜੇ[6] ! ॥੪੩॥ ਲਗੈ ਤੋਪ ਕੋ ਗੋਰਾ ਜਬੈ। ਮਰੈ ਗੁਰੂ ਭਾਜਹਿਂ ਸਿਖ ਸਭੈ[7] । ਇਤਨੇ ਮਹਿਂ ਨਰ ਧਾਵਤਿ ਭਏ। 'ਸਰ ਲਗਿ ਤੁਰਕ ਮਰੇ' ਕਹਿ ਦਏ ॥ ੪੪ ॥ 'ਇਕ ਗੋਰਾ ਇਨ ਪ੍ਰਥਮ ਚਲਾਯੋ। ਤਬਿ ਹੀ ਬਾਨ ਆਨਿ ਲਗਿ[8] ਘਾਯੋ।ਦੁਤਿਯੋ ਲਗਸੋ ਕ੍ਰਾਤ ਤਿਸ ਮਰਸੋ । ਪਿਖਿ ਭਾਜੇ ਸਭਿ ਉਰ ਡਰ ਧਰਸੋ[9] ॥ ੪੫ ॥ ਕਿਤਿਕ ਸਮੋਂ ਗਿਰਈਸ਼ਨ ਟਾਰੇ[10] । ਬਹੁਰ ਤੋਪ ਢਿਗ ਜਾਇ ਨਿਹਾਰੇ । ਬਿਸਮੇ ਮਤਿਹਾਰੀ ਸਭਿਹੂੰਨਿ । ਪਰਖੇ ਬਾਨ ਗੁਰੂ ਕੇ ਤੂਨ[11] ॥ ੪੬ ॥ ਆਇ ਕੋਸ ਲਗਿ[12] ਬੇਗ ਸੁ ਬਾਨਾ । ਹਤਸੋ ਬਹੁਰ ਨਰ ਭਾਲ ਨਿਸ਼ਾਨਾ[13] । ਤਬਿ ਦੋਨਹੁ ਕੀ ਕਬਰ

[1]ਨਾਲ ਜੰਗ ਹੈ। [2]ਓਹ ਸਿਖ। [3]ਚੌੜੇ ਮੂੰਹ ਵਾਲਾ ਤੀਰ। [4]ਭਵਾਟੜੀ ਖਾਕੇ। [5]ਦੌੜ ਗਏ। [6]ਵੱਗੀ ਗਲ ਹੋਈ ਹੈ ! । [7]ਆ ਲੱਗਾ । [8]ਸਮਾ ਬਿਤਾਕੇ । [9]ਗੁਰੂ ਜੀ ਦੇ ਭੱਥੇ ਦੇ ਬਾਣ ਪਰਖ ਲਏ । [10]ਕੋਹ ਤਕ । [11]ਮੱਥੇ ਦਾ ਨਿਸ਼ਾਨਾ ਕਰਕੇ ।

ਖਟਾਈ। ਤਿਸ ਹੀ ਥਲ ਸੋ ਦੀਏ ਦਬਾਈ ॥ ੪੭ ॥ 'ਸਮਾਹੀ ਟਿੱਬੀ' ਨਾਮ ਸੁ ਥਾਨ। ਚਿੰਨ੍ਹ ਤਹਾਂ ਅਬਿ ਲਗਿ ਹੈ ਜਾਨ। ਦੋਨਹੁ ਕਬਰਾਂ ਪਰੀ ਦਿਖਾਵਤਿ। ਜਿਨ ਦੇਖੇ ਸੋ ਆਨਿ ਬਤਾਵਤਿ[1] ॥੪੮॥ ਇਤ ਸਤਿਗੁਰ ਸੋ ਸਿਖ ਸਿਸਕਾਰਾ। ਸੋ ਭੀ ਚਿੰਨ੍ਹ ਅਬਿ ਲਗੋਂ ਨਿਹਾਰਾ। ਜਹਿ ਪ੍ਰਭੁ ਬੈਠੇ ਸੋ ਭੀ ਥਾਨ। ਬਿਦਤਿ ਅਹੈ ਸਿਖ ਪਿਖਹੁ ਸੁਜਾਨ ॥ ੪੯ ॥ ਦੋਹਰਾ ॥ ਨਿਸਾ ਭਈ ਪ੍ਰਭੁ ਸਿਵਰ ਮਹਿਂ ਆਨਿ ਬਿਰਾਜੇ ਥਾਨ। ਖਾਨ ਪਾਨ ਕਰਿਕੈ ਭਲੇ ਪੌਢੇ ਗੁਰ ਭਗਵਾਨ ॥੫੦॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁੱਤੇ 'ਤੇਪ' ਪ੍ਰਸੰਗ ਬਰਨਨੰ ਨਾਮ ਚਾਲੀਸਮੋ ਅੰਸੂ ॥ ੪੦ ॥

੪੧. [ਵਜ਼ੀਰ ਖਾਂ ਦਾ ਆਉਣਾ]।

ਦੋਹਰਾ ॥ ਇਸ ਪ੍ਰਕਾਰ ਕੇਤਿਕ ਦਿਵਸ ਬਸੇ ਬਸਤਿ ਨਿਰਮੋਹ[2]। ਕਬਿ ਕਬਿ ਚਢਿਕੈ ਖਾਲਸਾ ਰਿਪੁ ਮੁਕਾਬਲੇ ਹੋਹਿ[3] ॥ ੧ ॥ ਚੌਪਈ ॥ ਸ਼ਾਹੁ ਹੁਕਮ ਸੀਰੰਦ ਮੈਂ ਆਯੋ। ਤਬਿ ਵਜ਼ੀਰਖਾਂ ਸਭਿ ਸੁਨਿ ਪਾਯੋ। 'ਗਿਰਨ ਬਿਖੈ ਗੁਰ ਧੂਮ ਉਠਾਰੀ। ਤਹਿਂ ਤੁਮ ਜਾਹੁ ਲੇਹੁ ਦਲ ਭਾਰੀ॥੨॥ਮਿਲਹਿ ਗੁਰੂ ਤਬਿ ਮੇਲਨਿ ਕਰੋ। ਨਾਂਹਿ ਤ ਸਨਮੁਖ ਹ੍ਵੈ ਕਰਿ ਲਰੋ'। ਸੁਨਿ ਸਿਰੰਦ ਕੋ ਸੂਬਾ ਤਬੈ। ਤਮਾਰੀ ਕਰੀ ਚਢਨਿ ਕੀ ਸਬੈ ॥ ੩ ॥ ਦੂਰ ਦੂਰ ਤੇ ਚਮੂੰ ਸਕੇਲਿ। ਗਜ ਬਾਜਨਿ ਪਰ ਜ਼ੀਨਨਿ ਮੇਲਿ। ਲਾਖਹੁ ਸੁਭਟ ਜੋਰ ਕਰਿ[4] ਚਢੇ। ਦੁੰਦਭਿ ਬਜਨੋ ਬੀਰ ਰਸ ਬਢੇ॥੪॥ਚਲੇ ਨਿਸ਼ਾਨ ਸੈਂਕਰੇ ਆਗੇ।ਬਾਦਤ[5] ਬਜਨ ਸੈਂਕਰੇ ਲਾਗੇ। ਮਨਹੁ ਸਮੁੰਦ੍ ਉਮਡ ਕਰਿ ਚਾਲਾ। ਪੈਦਲ ਪਸਰੇ ਜਹਿ ਜਲ ਜਾਲਾ[6] ॥ ੫ ॥ ਨੱਕ੍ਰ ਮਤੰਗ, ਮੱਛ ਬਡ ਘੋਰੇ[7]। ਬੜਵਾ ਅਗਨਿ ਸ਼ਸਤ੍ਰ ਚਹੁੰਓਰੇ। ਤੁੰਮਲ ਬਡੇ ਤਰੰਗ ਉਠੰਤੇ[8]। ਬਾਦ ਨਾਦ ਬਡ ਜਨੋਂ ਗਰਜੰਤੇ[9] ॥ ੬ ॥ ਕਰਤਿ ਮਜਲ ਪਰ ਮਜਲ ਸਿਧਾਏ। ਰੋਪੜ ਬਿਖੈ ਤਬਹਿ ਚਲਿ ਆਏ। ਖਬਰ ਗਈ ਗਿਰਪਤਿ ਕੇ ਪਾਸੀ। ਕਲਜ਼ੀਧਰ ਭੀ ਸੁਨਿ ਦਲ ਰਾਸੀ[10] ॥੭॥ਰਣ ਬਡ ਕੀ ਤਮਾਰੀ ਬਹੁ ਕੀਨਿ। ਗੁਲਕਾ ਅਰੁ ਬਰੂਦ ਸੋ ਲੀਨਿ। ਉਤ ਤੇ ਸਗਲ ਗਿਰੀਸ਼ੁਰ[11] ਆਏ। ਇਤ ਤੇ ਤੁਰਕ

---

[1]ਜਿਨ੍ਹਾਂ ਦੇਖੀਆਂ ਹਨ ਉਹਨਾਂ ਆਣ ਦੱਸਿਆ ਹੈ (ਮੈਨੂੰ)। [2]ਨਿਰਮੋਹ ਬਸਤੀ ਵਿਚ। [3]ਹੁੰਦਾ ਹੈ। [4]ਜੋੜਕੇ। [5]ਵਾਜੇ। [6]ਜਿੱਥੇ ਪੈਦਲ ਸੈਨਾ ਹੈ ਉਹ ਮਾਨੋ ਸਮੁੰਦਰ ਵਿਚ ਬਹੁਤਾ ਜਲ ਪਸਾਰਿਆ ਹੈ। [7]ਹਾਥੀ ਮਾਨੋ ਤੈਂਦੂਏ ਹਨ ਤੇ ਘੋੜ੍ਹਿਆਂ ਰੂਪੀ ਵਡੇ ਮੱਛ ਹਨ। [8]ਫੌਜੀ ਦਸਤੇ ਮਾਨੋ ਬੜੀਆਂ ਬੜੀਆਂ ਲਹਿਰਾਂ ਉਠਦੀਆਂ ਹਨ। [9]ਵਾਜਿਆਂ ਦੀ ਅਵਾਜ ਮਾਨੋਂ (ਸਮੁੰਦਰ) ਗੱਜਦਾ ਹੈ। [10]ਸਾਰੇ ਦਲਾਂ ਦੀ (ਖਬਰ) ਸੁਣ ਲਈ। [11]ਪਹਾੜੀ ਰਾਜੇ।

ਅਗਨ ਰਿਪੁ ਧਾਏ ॥ ੮ ॥ ਭਯੋ ਭੇੜ ਗਾੜ੍ਹੋ ਸੰਗ੍ਰਾਮੂ। ਕੋਤਿਕ ਗਿਨੀਅਹਿੰ ਬੀਰਨ ਨਾਮੂ।ਭੀਮਚੰਦ ਸੁਨਿ ਸੈਨ ਬਿਲੰਦ।ਭੂਪਚੰਦ ਹੈ ਭੂਰਿ ਅਨੰਦ॥੯॥ 'ਅਬਿ ਗੁਰ ਕਹਾਂ ਜਾਇ ਥਿਰ ਰਹੈ। ਦੁਰਗ ਨ ਕੋਟ ਮਵਾਸਾ ਲਹੈ[1]। ਚਹੁੰ ਦਿਸ਼ਿ ਤੇ ਘੇਰਹਿੰ ਗਹਿ ਲੈਹੈਂ। ਨਾਂਹਿ ਤ ਬੀਚ ਕਟਾ ਕਰਿ ਦੈ ਹੈਂ ॥੧੦॥ ਦੀਰਘ ਲਸ਼ਕਰ ਤੁਰਕਨਿ ਕੇਰਾ। ਚਹਹਿੰ ਹਕਾਰਹਿੰ ਅਪਰ ਘਨੇਰਾ[2]। ਇਤ ਦਿਸ਼ਿ ਤੇ ਓਰੜਿ ਹਮ ਪਰੈਂ। ਉਤ ਤੇ ਸ਼ਾਹੁ ਚਮੂੰ ਬਡ ਲਰੈ'॥੧੧॥ ਇਕ ਸ਼ਤ[3] ਭਟ ਦੇ ਕਰ ਤਿਸ ਨਾਲ[4]। ਅਪਰ ਸਚਿਵ ਭੇਜਯੋ ਤਤਕਾਲ। 'ਆਛੇ ਮਗ ਕੋ ਲਸ਼ਕਰ ਲਯਾਵਹੁ। ਸੂਬੇ ਸਾਥ ਸਲਾਮ ਅਲਾਵਹੁ'॥੧੨॥ ਸਕਲ ਬਾਰਤਾ ਦਿਹੁ ਸਮੁਝਾਇ। 'ਪੁਰਿ ਤੇ ਵਹਿਰ ਗੁਰੂ ਇਕ ਥਾਂਇ। ਗਹਿਨ ਸੁਖੇਨ ਤਾਂਹਿ ਕੋ ਜਾਨਹੁ। ਲਰਿਬੇ ਜਤਨ ਬਡੋ ਨਹਿੰ ਠਾਨਹੁ ॥ ੧੩ ॥ ਇਤ ਤੇ ਹਮ ਆਵਹਿੰ ਦਲ ਮੇਲਿ[5]। ਉਤ ਤੇ ਆਪ ਘਾਲੀ-ਅਹਿ ਹੇਲ'। ਦੇ ਜ਼ਾਫਤ[6] ਕੋ ਦਰਬ ਪਠਾਯੋ। ਤੂਰਨ ਸਚਿਵ ਤੁਰਕ ਪਹਿ ਆਯੋ ॥ ੧੪ ॥ ਘਾਤ ਅਨੇਕ ਬਤਾਵਤਿ ਲਯਾਇ। ਦਲ ਮੁਕਾਬਲੇ ਭਾ ਸਮੁਦਾਇ। ਇਕ ਦਿਸ਼ਿ ਤੁਰਕ ਘਾਲਿ ਘਮਸਾਨਾ। ਦਿਸ਼ਿ ਦੂਸਰ ਦਲ ਅਚਲ[7] ਮਹਾਨਾ ॥ ੧੫ ॥ ਬਾਜਨਿ ਲਗੀ ਬੰਦੂਕ ਬਡੇਰੀ। ਰੁਪਜੋ ਖਾਲਸਾ ਕਰੇ ਦਿਲੇਰੀ। ਦੁਹਿ ਦਿਸ਼ਿ ਤੇ ਲਸ਼ਕਰ ਬਡ ਆਯੋ। ਤਊ ਨ ਤ੍ਰਾਸ ਕਛੂ ਮਨ ਭਾਯੋ ॥ ੧੬ ॥ ਮ੍ਰਿਗ ਝੁੰਡਨ ਮਹਿੰ ਕੇਹਰ ਮੱਤੇ[8]। ਨ੍ਯੂਭੈ ਤਥਾ ਰਸਬੀਰ ਸੁ ਰੱਤੇ। ਸੰਗਤਿ ਦੀਪਮਾਲ ਕੇ ਮੇਲੇ। ਹਿਤ ਦਰਸ਼ਨ ਕੇ ਭਈ ਸਕੇਲੇ ॥੧੭॥ ਤਿਨ ਮਹੁੰ ਹੁਤੇ ਜੁ ਆਯੁਧਧਾਰੀ। ਸੁਨਿ 'ਗੁਰ ਸੰਗ ਹੋਹਿ ਰਣ ਭਾਰੀ'। ਦਰਸ਼ਨ ਪਰਸਤਿ ਪਾਵਨ ਹੋਏ। ਹਾਥ ਜੋਰਿ ਸੋ ਅੱਗੂ ਖਰੋਏ ॥ ੧੮ ॥ 'ਸ਼੍ਰੀ ਪ੍ਰਭੁ ਪਿਖਿ ਕਰਿਕੈ ਸੰਗ੍ਰਾਮੂ। ਗਮਨੈਂ ਬਹੁਰ ਆਪਣੇ ਧਾਮੂ[9]।ਤੁਰਕਨ ਲਸ਼ਕਰ ਆਵਤਿ ਸੁਨਜੋ[10]। ਕਲਸ਼ੀਧਰ ਪ੍ਰਸੰਨ ਹੈ ਭਨਜੋ ॥੧੯॥ 'ਸ਼ਸਤ੍ਰ ਧਰਨ ਕੋ ਧਰਮ ਇਹੀ ਹੈ। ਰਿਪੁਨਿ ਹਤਨਿ ਤਿਨ ਔਰ ਨਹੀਂ ਹੈ। ਗੁਰ ਘਰ ਤੇ ਸਭਿ ਕਿਛ ਵਰ ਪਾਵਹੁ।ਜਸੁ ਜੀਵਤਿ, ਮ੍ਰਿਤੁ ਸੁਰ ਪੁਰਿ ਜਾਵਹੁ ॥ ੨੦ ॥ ਮੈਂ ਵਾਲੀ ਦੁਹੁੰ ਲੋਕਨ ਮਾਂਹੀ। ਹਨਹੁ ਰਿਪੁਨਿ ਕੌ

[1](ਜਿੱਥੇ) ਆਕੀ ਹੋ ਰਹਿਣਗੇ। [2]ਜਿੰਨਾ ਹੋਰ ਚਾਹੀਏ ਬਹੁਤਾ ਟੁਲਾ ਸਕਦੇ ਹਾਂ। [3]ਇਕ ਸੌ। [4]ਭਾਵ ਮੰਤ੍ਰੀ ਨਾਲ। [5]ਨੇੜਕੇ, ਕੱਠਾ ਕਰਕੇ। [6]ਭਾਵ ਪ੍ਰਾਹੁਣਚਾਰੀ ਲਈ। [7]ਪਹਾੜੀਆਂ ਦਾ। [8]ਅਸਤੇ। [9]ਆਪਣੇ ਘਰਾਂ ਨੂੰ ਫੇਰ ਜਾਵਾਂਗੇ।

ਮਿਟੀਅਹਿ ਨਾਂਹੀ[1]। ਸੋ ਭਟ ਅਰਹਿੰ ਅਗਾਰੀ ਹੋਇ। ਕਰੀ ਮੋਰਚੇ ਬੰਦੀ ਸੋਇ[1] ॥ ੨੧ ॥ ਸ਼ਤਿਗੁਰ ਕਹਯੋ 'ਅੱਗੁ ਨਹਿੰ ਜਾਵਹੁ। ਜ੍ਵਾਲਾਬਮਨੀ ਥਿਰੇ ਚਲਾਵਹੁ। ਦੁਸ਼ਮਨ ਨਹੀਂ ਟਿਕਨ ਹੁਇ ਸਕਹੀਂ[2]। ਅੱਗੁ ਵਧਹਿ ਹਤਿ ਤੁਪਕਨ ਤਕਿਹੀ[3]' ॥੨੨॥ ਦੂਰ ਦੂਰ ਲਗਿ ਸਭਿ ਚਹੁੰ ਓਰੇ। ਕਰੇ ਮੋਰਚੇ ਸਿੰਘਰ ਘੋਰੇ[4]। ਭਰਿ ਭਰਿ ਰਾਬੇ[5] ਮਾਰਤਿ ਐਸੇ। ਬਾਛੜ ਕਰਿਕਾ ਪਰਤੀ ਜੈਸੇ[6]। ੨੩ ॥ ਗਿਰਹਿੰ ਤੁਰੰਗਮ ਅਰੁ ਅਸਵਾਰ। ਰੁਪੇ ਸੂਰਮੇ ਪਰੇ ਸੁਮਾਰ[7]। ਦੋਨਹੁੰ ਦਿਸ਼ਾ ਓਰਤੇ ਆਵੈਂ। ਜਨੁ ਘਨ ਘਟਾ ਚੜੀ ਗਰਜਾਵੈਂ ॥ ੨੪ ॥ ਪੜਹਿੰ ਤੁਫੰਗਨ ਕੇ ਕੜਕਾਰ। ਹੋਲ ਘਾਲਿ ਅਰਿ ਪਰੇ ਜੁਝਾਰ[8]। ਨ੍ਰਿਭੈ ਹੋਇ ਢਿਗ ਢੂਕੈਂ ਜਸੋ ਜਸੋਂ। ਗੁਲਕਾ ਕੇ ਪ੍ਰਹਾਰ ਹੁਇ ਤਸੋਂ ਤਸੋਂ ॥ ੨੫ ॥ ਸ਼੍ਰੀ ਗੁਰ ਚਾਂਪ ਕਠੋਰ ਸੰਭਾਰੇ। ਖਪਰੇ ਤੀਛਨ ਭੀਛਨ ਮਾਰੇ। ਬੀਂਧਤਿ ਸੁਭਟ ਪਵੇਗਮ ਗਾਤ[9]। ਇਕ ਦੈ ਤੈ ਚਤੁਰਥ ਪਰ ਜਾਤਿ ॥ ੨੬ ॥ ਦੜਿ ਦੜਿ ਪੜਤਿ ਪਰੇ ਤੜਫੜਤ। ਲੜਿ ਲੜਿ ਭਿੜਤਿ ਕੜਾਕੜ ਛੜਤਿ[10]।ਸੜਸੜ[11] ਗੁਲਕਾਂ ਚਲਿਚਲਿਫੋੜਤਿ।ਲਗਿ ਲਗਿ ਭਟ ਗਨ ਕਰ ਪਗ ਤੋੜਤਿ ॥ ੨੭ ॥ ਤੁਰਕਨਿ ਕੇ ਲਸ਼ਕਰ ਪਰ ਸਤਿਗੁਰ। ਸਰਿ ਪਰਹਾਰਤਿ ਬੀਧਤਿ ਅਰਿ ਉਰ[12]। ਗਿਰਹਿੰ ਇਕੱਤ੍ਰ ਲਗਹਿੰ ਇਕ ਥਾਨ। ਪਰਹਿੰ ਪਾਰ ਕਰਿ ਕਰਿ ਬਹੁ ਹਾਨਿ ॥ ੨੮ ॥ ਜਥਾ ਚੰਦ੍ਰਮਾ ਕੋ ਪਰਵਾਰਾ। ਜਥਾ ਖੇਤ ਕੇ ਚਹੁੰ ਦਿਸ਼ਿ ਬਾਰਾ। ਜਿਮ ਕਰ ਕੇ ਕੰਕਨ ਚਹੁੰ ਫੇਰੇ[13]। ਤਿਮ ਸਤਿਗੁਰ ਕੋ ਪਾਯੋ ਘੇਰੇ ॥ ੨੯ ॥ ਥਿਰੇ ਮੋਰਚੇ ਸਿੰਘ ਸੁ ਗਾਢੇ। ਚਲਖੈਂ ਛੋਰਤਿ ਹੁਇ ਹੁਇ ਠਾਂਢੇ। ਮਾਰਿ ਮਾਰਿ ਕਰਿ ਮੋਰਹਿੰ ਅਰੀ। ਨੇਰ ਨ ਹੋਨਿ ਦੇਤਿ, ਬ੍ਰਤ ਧਰੀ[14] ॥ ੩੦ ॥ ਜਿਨ ਕੇ ਮਨ ਜਮ ਕੋ ਭਿ ਨ ਤ੍ਰਾਸਾ। ਰੁਪਸੋ ਖਾਲਸਾ ਸ਼ਤ੍ਰੂ ਬਿਨਾਸ਼ਾ।ਚਹੁੰਦਿਸ਼ਿ ਤੇ ਸੰਤਿ-

---

[1](ਪਹਿਲੇ , ਜਿਨ੍ਹਾਂ ਮੋਰਚੇ ਬੰਦੀ ਕੀਤੀ ਹੈ ਸੀ ਓਹ ਸੂਰਮੇਂ ਅਗੇ ਹੋਕੇ ਅੜਨਾ ਚਾਹੁੰਦੇ ਹਨ, (ਉਨ੍ਹਾਂ ਪ੍ਰਤੀ ਗੁਰੂ ਜੀ ਕਹਿੰਦੇ ਹਨ) । [2]ਟਿਕ ਨਹੀਂ ਸਕਣਗੇ। [3]ਜੇ ਅਗੇ ਵਧਣ ਤਾਂ ਤੋਪ ਕੇ ਬੰਦੂਕਾਂ ਮਾਰੋ। [4]ਭਯਾਨਕ ਜੰਗ ਲਈ। [5]ਕੱਠੀਆਂ ਬੰਦੂਕਾਂ ਦੀ ਬੁਛਾੜ। [6]ਜਿਵੇਂ ਗੜਿਆਂ ਦੀ ਵਾਛੜ ਪੈਂਦੀ ਹੈ। [7]ਸੂਰਮੇ ਜੰਮੇ ਖੜੇ ਹਨ ਚਾਹੇ ਮਾਰ ਪੈ ਰਹੀ ਹੈ। (ਅ) (ਜੀਉਂਦੇ) ਸੂਰਮੇਂ ਅੜੇ ਖੜੇ ਹਨ (ਜੋ) ਜ਼ਖਮੀ (ਹੋਏ ਹਨ ਓ) ਡਿਗ ਪਏ ਹਨ। (ਏ)-ਸੂਰਮੇ ਅੜ ਰਹੇ ਹਨ (ਚਾਹੇ) ਓਂਗੀ ਮਾਰ ਪੈ ਰਹੀ ਹੈ। [8]ਸੂਰਮੇ ਵੈਰੀ ਹਮਲਾ ਕਰਕੇ ਆ ਪਏ। [9]ਘੋੜਿਆਂ ਦੇ ਸਰੀਰ। [10]ਕੜਾਕਾੜ ਛੱਡਦੇ ਹਨ (ਗੋਲੀਆਂ)। [11]ਛੇਤੀ ਛੇਤੀ। [12]ਵੈਰੀ ਦੇ ਕਲੇਜੇ। [13]ਜਿਵੇਂ ਕੰਗਨ ਹੱਥ ਦੇ ਚੁਫੇਰੇ ਹੁੰਦਾ ਹੈ। [14](ਐਸਾ) ਨੇਮ ਧਾਰਨ ਕੀਤਾ ਹੈ (ਜਿਨ੍ਹਾਂ ਨੇ)।

ਗੁਰ ਤੇ ਦੂਰ। ਰਾਖੇ ਦੁਸ਼ਮਨ ਜੇ ਬਡ ਕ੍ਰੂਰ[1] ॥ ੩੧ ॥ ਨਰਾਜਛੰਦ ॥ ਗੁਰੂ ਸਪੂਤ ਪੂਤ[2] ਚੀਤ ਸ਼੍ਰੀ ਅਜੀਤਸਿੰਘ ਜੀ। ਕੁਦੰਡ ਲੈ ਪ੍ਰਚੰਡ ਛੰਡਿਬਾਨ[3] ਧੀਰ ਸਿੰਘ ਜੀ[4]। ਸੜਾਸੜੀ ਪ੍ਰਹਾਰਿਕੈ ਬਿਹੰਡ ਤੁੰਡ ਫੋੜਿਕੈ। ਕਰੇ ਜੁ ਹੋਲ ਆਵਤੇ ਸ਼ਿਤਾਬ ਦੀਨਿ ਮੋੜਿਕੈ ॥ ੩੨ ॥ ਨਿਖੰਗ ਤੇ ਖਤੰਗ ਏਕ ਸੰਗ ਹੀ ਨਿਕਾਰਿਕੈ[5]।ਧਰਾਧਰੇ ਸਮੂਹ ਫੇਰ ਲੇਤਿ ਹੈਂ ਸੰਭਾਰਿਕੈ[6]।ਸੁ ਬੈਠਿ ਬੀਰ ਆਸਨੰ ਸਰਾਸਨੰ[7] ਸੁ ਧਾਰਿਕੈ। ਸੁ ਤਾਨਿ ਬਾਨ ਕਾਨ ਲੌ ਅਨੇਕ ਸ਼ੱਤ੍ਰੂ ਮਾਰਿਕੈ ॥ ੩੩ ॥ ਉਡੈਤਿ ਜਾਤਿ ਬੇਗ ਤੇ ਪ੍ਰਵੇਸ਼ ਹੈ ਲਰੈਤਿ ਹੀ[8]। ਤੁਰੰਗ* ਅੰਗ ਭੰਗਿ ਕੈ ਸੁ ਪਾਰ ਕੋ ਪਰੈਤ ਹੀ[9]। ਸਰੀਰ ਬੀਧ ਬੀਰ ਕੇ ਨ ਨੀਰ ਫੇਰ ਜਾਚਿਤੇ। ਅਤੰਕ ਤੇ ਸਸ਼ੰਕ ਕੈ ਨਿਸੰਗ ਜੰਗ ਮਾਚਤੇ[10]॥੩੪॥ ਵਜ਼ੀਰਖਾਨ† ਸੈਨਕੋ ਦਲੇਰ ਹੈ ਪਰੇਰਤੋ।'ਕਹਾਂ ਥਿਰੈਤਿ ਤ੍ਰਾਸ ਤੇ, ਸਮੂਹ ਕਜਾ ਨਿਬੇਰਤੋ[11] ? ਮਰੇ ਜੁ ਹੋਲ ਘਾਲਤੇ, ਬਚੇ ਸਮੀਪ ਢੁਕਿਯੇ[12]। ਗੁਰੂ ਗਹੰਨ ਕੀਜਿਯੈ, ਉਠੇ ਨ ਕਜੋਂ ਹੂੰ ਰੁਕਿਯੇ[13] ॥੩੫॥ ਕ੍ਰਿਪਾਨ ਖੈਂਚਿ ਮਜਾਨ ਤੇ ਪ੍ਰਵੇਸ਼ ਬੀਚ ਹੁਜਿਯੇ। ਪ੍ਰਹਾਰ ਸਾਂਗ ਸੈਹਥੀਨ, ਨੇਜ ਚੋਕ ਦੀਜਿਯੇ[14]। ਤੁਫੰਗ ਏਕ ਸੰਗ ਤਜਾਗਿ[15] ਸਿੰਘ ਮਾਰ ਲੀਜਿਯੇ। ਅਕੇਲ ਫੇਰ ਕਜਾ ਕਰੈ[16], ਨ ਤ੍ਰਾਸ ਚਿੱਤ ਕੀਜਿਯੇ' ॥੩੬॥ਸੁਨੇ ਵਜੀਦਖਾਨ† ਤੇ ਸੁ ਏਕ ਤਾਨ ਹੋਇਕੈ ।ਅਗਾਇ ਪਾਇ ਰੋਪਤੇ ਸੁ ਕੋਪ ਤ੍ਰਾਸ ਖੋਇਕੈ[17]। ਬਿਸਾਲ ਹੋਲ ਘਾਲਿਓ ਚਲਾਇ ਆਯੁਧਾਨ ਕੋ। ਪੁਕਾਰ 'ਮਾਰਿ ਮਾਰਿ' ਹਾਥ ਧਾਰਿਕੈ ਨਿਸ਼ਾਨ ਕੋ ॥ ੩੭ ॥ ਛੁਟੀ ਤੁਫੰਗ ਏਕ ਸੰਗ ਚਾਰਿ ਓਰ ਓਰੜੇ। ਸਮੀਪ ਢੁਕ ਢੁਕਤੇ, ਨ ਧੀਰ ਧਾਰਿ ਥੋਰੜੇ। ਪਦਾਂਤਿ ਕੈ ਸਊਰ

[1]ਕਰੜੇ।[2]ਪਵਿੱਤ੍ਰ।[3]ਤੀਰ ਛੱਡੇ।[4]ਫੇਰ ਵਤ ਧੀਰਜ ਧਾਰਕੇ।[5]ਇਕੋ ਵੇਰ ਹੀ ਕੱਢਕੇ।[6]ਧਰਤੀ ਤੇ ਧਰ ਕੇ ਸਾਰੇ ਵੇਰ ਸੰਭਾਲਕੇ (ਚਲਾਉਣ ਲਈ) ਲਈ ਜਾਂਦੇ ਹਨ। [7]ਧਨੁਖ। [8]ਵੇਗ ਨਾਲ ਉਡਦੇ ਜਾਂਦੇ (ਤੀਰ ਲਗਦਿਆਂ ਹੀ ਪ੍ਰਵੇਸ਼ ਕਰ ਜਾਂਦੇ ਹਨ।ਪਾਠ 'ਲਰੈਤ ਹੀ' ਲਿਖਾਰੀ ਦੀ ਕਲਮ ਉਕਾਈ ਜਾਪਦੀ ਹੈ; ਪਾਠ 'ਲਰੈਤਹੀ' ਚਾਹੁੰਦੇ। [9]ਪਾਰ ਪੈ ਜਾਂਦਾ ਹੈ। [10]ਜੋ ਨਿਸ਼ੰਗ ਹੋਏ ਜੰਗ ਵਿਚ ਮਚ ਰਹੇ ਸਨ ਉਨ੍ਹਾਂ ਨੂੰ ਭੈ ਨਾਲ ਸ਼ੰਕਾ ਵਿਚ ਪਾ ਦਿਤਾ। [11](ਕੀਹ) ਸਾਰੇ ਨਿਵੇੜ ਦਿਤੇ ਹਨ (ਗੁਰੂ ਜੀ ਨੇ)। [12]ਦੱਲਾ ਕਰਦੇ ਜੋ ਮਦੇ (ਸੋ ਮਰ ਗਏ) ਜੋ ਬਚੇ ਸੋ ਨੇੜੇ ਹੋਕੇ ਢੁਕੇ ਕਾਵ ਅੱਗੇ ਵਧੇ। [13]ਉਠੋ ਤੇ ਕਿਵੇਂ ਵੀ ਨਾ ਢੁਕੋ। (ਅ) ਐਸ ਤਰ੍ਹਾਂ ਦੱਕੋ ਕਿ ਫੇਰ ਉਠ ਨਾ ਸਕੇ। (ਏ) ਜੋ ਗੁਰੂ ਉਠ ਬੈਠਾ ਤਾਂ ਫਿਰ ਰੁਕ ਨਹੀਂ ਸਕੇਗਾ। [14]ਨੇਜੇ ਦੀ ਚੋਭ ਦਿਓ। [15]ਇਕੋ ਵੇਰੀ ਚਲਾਕੇ [16]ਅਕੱਲਾ (ਗੁਰੂ) ਫਿਰ ਕੀ ਕਰ ਸਕੇਗਾ। [17]ਕ੍ਰੋਧ ਕਰਕੇ ਤੇ ਡਰ ਗਵਾਕੇ ਅੱਗੇ ਪੈਰ। ਜਮਾਉਂਦਾ ਹੈ। *ਸ਼ੁਧ ਪਾਠ 'ਤੁਰੰਤ' ਜਾਪਦਾ ਹੈ। †ਕਵਿ ਜੀ ਬਹੁਤੀ ਥਾਈਂ ਵਜ਼ੀਰ ਖਾਂ ਨੂੰ ਵਜੀਦ ਖਾਨ ਭੀ ਲਿਖਦੇ ਹਨ। ਠੀਕ ਨਾਮ—ਵਜੀਰਖਾਨ—ਹੈ।

ਹਾਲ ਹੂਲ ਕ੍ਰੂਰ ਭੇਲਤੇ[1]। ਧਕੇਲ ਸੇਲ ਠੇਲਤੇ, ਸਕੇਲਿ ਗੋਲ ਪੇਲਤੇ[2] ॥ ੩੯ ॥ ਪਰਨੋ ਸੁ ਜੋਰ ਖਾਲਸੇ[3] ਗੁਰੂ ਸੰਭਾਲਿ ਬਾਨ ਕੋ। ਚਲਾਇ ਦੀਨਿ ਸੈਂਕਰੇ ਕਰੇ ਸੁ ਬੀਰ ਹਾਨ ਕੋ। ਧਵਾਇ ਅੱਗ੍ਰ ਆਵਤੇ ਨਿਸ਼ੰਕ ਤੀਰ ਖਾਵਤੇ। ਗਿਰੇ ਸੁ ਜੰਗ ਖੇਤ ਮੈਂ ਕਹੂੰ ਨ ਜਾਨ ਪਾਵਤੇ॥੩੯॥ਗੁਰੂ ਗੋਬਿੰਦ ਸਿੰਘ ਜੀ ਬਿਲੰਦ ਕੋਪ ਧਾਰਿਓ। ਪ੍ਰਹਾਰ ਬ੍ਰਿੰਦ ਬਾਨ ਕੋ ਸਮੂਹ ਬੀਰ ਮਾਰਿਓ। ਪਰੇ ਤੁਰੰਗ ਸੈਂਕਰੇ ਸਊਰ ਹੈਠ ਊਪਰੇ। ਬਿਸਾਲ ਸ਼ੋਣ ਚਾਲਿਓ ਬਹਯੋ ਪ੍ਰਵਾਹ ਭੂ ਪਰੇ ॥ ੪੦ ॥ ਭਈ ਸੁ ਲੋਥ ਪੋਥਨਾ ਬੰਦੂਕ ਬ੍ਰਿੰਦ ਬਾਜਿਆ[4]।ਸੁ ਹੈਲ ਝਾਲਿ ਖਾਲਸਾ[5]ਨ ਏਕ ਪੈਰ ਭਾਜਿਆ।ਹਜ਼ਾਰਹੂੰ ਪ੍ਰਹਾ-ਰਕੈ ਫਿਰੇ ਸੁ ਮੋਰਚਾਨ ਮੈਂ।ਪ੍ਰਹਾਰਿਯੇ ਪ੍ਰਬੁੱਧ ਹਾਰਿ ਨਾ ਰਹੇ ਗੁਮਾਨ ਮੈਂ[6] ॥ ੪੧ ॥ ਮਚਯੋ ਘਮੰਡ[7] ਦਾਰੁਣਾ ਕਹਾਂ ਲਗੇ ਸੁਨਾਈਯੇ। ਰਹੇ ਲਗਾਇ ਓਜ ਮੁਖ ਨਾ ਕਛੂ ਬਸਾਈਯੇ[8]। ਪ੍ਰਬਾਜ ਸਾਰ ਸਾਰ ਸੰਗ ਭੇਛ ਜਾਮ ਬੀਤਿਯੋ[9]। ਹਜ਼ਾਰਹੂੰ ਖਪਾਇ ਬੀਰ ਭਾ ਹੰਕਾਰ ਰੀਤਿਯੋ[10] ॥੪੨॥ ਅਬਯੋ ਸਿਧਾਇ ਮਾਰਤੰਡ ਬਾਰਨੀ ਦਿਸ਼ਾਨ ਕੋ[11]। ਪ੍ਰਕਾਸ਼ ਮੰਦ ਹੋਤਿ ਭਾ ਅੰਧੇਰ ਮੋਂ ਭਯਾਨਕੋ[12]। ਮਿਟੇ ਸੁ ਆਪ ਆਪ ਕੋ ਹਟੇ ਪ੍ਰਬੀਰ ਹੁਟਿਕੈ[13]। ਗੁਰੂ ਬਿਸਾਲ ਸੂਰਮਾ ਰਹਯੋ ਮਵਾਸ ਜੁਟਿਕੈ[14] ॥ ੪੩ ॥ ਦੋਹਰਾ ॥ ਭੋਰਾ ਕੀਨਸਿ ਦਲ ਸਕਲ ਸ਼ੁਮਤਿ ਅੰਗ ਲਰਿ ਜੰਗ[15] । ਖਾਨ ਪਾਨ ਕੇ ਕਰਨ ਹਿਤ ਉਤਰੇ ਬੀਰ ਸੁਸੰਗ[16] ॥ ੪੪ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਗਜੀਦਖਾਂ' ਪ੍ਰਸੰਗ ਬਰਨਨੰ ਨਾਮ ਏਕ ਚਤਵਾਰਿੰਸਤੀ ਅੰਸੁ ॥ ੪੧ ॥

੪੨. [ਰਾਜਿਆਂ ਨੇ ਵਜ਼ੀਰ ਖਾਂ ਨੂੰ ਭੜਕਾਉਣਾ। ਰਾਇ ਬਿਸਾਲੀ ਮਿਲ]।

ਦੋਹਰਾ ॥ ਭੁਯੋ ਖੇਤ ਦਾਰੁਨ ਮਹਾਂ, ਲੋਥ ਸੰਕੀਰਣ ਜਾਲ[17] । ਕੂਕੈਂ ਜੰਬੁਕ

[1]ਪਿਆਦੇ ਤੇ ਅਸ਼ਵਾਰ ਹੂਲਕੇ ਹੱਲਾ ਕਰਦੇ ਹਨ ਮਿਲਕੇ ਸਾਰੇ। [2]ਪੇਲਿਆਂ ਦੇ ਧੱਕੇ ਨਾਲ (ਅੱਗੇ ਆਇਆਂ) ਨੂੰ ਠੇਲਦੇ ਰੇੜ੍ਹਦੇ ਤੇ) ਕੱਠੇ ਹੋਕੇ ਰਸਤੇ ਵਿਚ ਦਬਾਉਂਦੇ ਹਨ। [3]ਖਾਲਸੇ ਉਤੇ। [4]ਵੱਜੀਆਂ ਭਾਵ ਚਲੀਆਂ। [5]ਹੈਲੇ ਨੂੰ ਝੱਲਿਆ ਖਾਲਸੇ ਨੇ। [6]ਜਦੋਂ ਮਾਰ ਪਈ ਬੁੱਧੀ ਹਾਰ ਗਈ ਗੁਮਾਨ ਕਰਾ ਨਾ ਰਿਹਾ। ਪਰ ਸ਼ੁਧ ਪਾਠ 'ਪਹਾਰੀਏ' ਚਾਹੀਦਾ ਹੈ ਕਿ ਪਹਾੜੀਏ ਹਾਰ ਸਮਝਕੇ ਟੱਕਰ ਵਿਚ ਨਾ ਰਹੇ। [7]ਜੰਗ। [8]ਵੇਸ ਨਾ ਚੱਲਿਆ। [9]ਲੋਹੇ ਨਾਲ ਲੋਹਾ ਵੱਗੀ ਤਦਾਂ ਵਜਦਿਆਂ ਵੇਖ ਪਹਿਰ ਬੀਤ ਗਿਆ। [ਪ੍ਰ=ਵੱਗੀ ਤਦ੍ਹਾਂ, ਪਰਸਪਰ। ਬਾਜ=ਵੱਜਿਆ]। [10]ਟੱਕਾਰ ਤੋਂ ਖਾਲੀ ਹੋਏ (ਵੈਰੀ)। [11]ਪਸ਼ਚਮ ਦਿਸ਼ਾ ਨੂੰ [ਸੰਸ:, ਵਾਰੁਨੀ]। [12]ਭਯਾਨਕ ਅੰਧੇਰਾ ਹੋ ਗਿਆ। [13]ਆਪੋ ਆਪਣੇ ਪਾਸੇ ਨੂੰ ਦੂਰਮੇਂ ਥੱਕ ਕੇ ਹਟ ਗਏ। [ਸੰ:, ਪ੍ਰਵੀਰ= ਸ਼ੇਸ਼ਟ ਸੂਰਮੇ]। [14]ਜੁੱਟਕੇ। [15]ਲੜ੍ਹਦਿਆਂ ਜੰਗ ਵਿਚ। [16]ਸੰਗੀਆਂ ਸਣੇ। [17]ਸਾਰੀਆਂ (ਦੇਹਾਂ ਫਿਰਾਂ ਦੀਆਂ) ਲੋਥਾਂ ਰਲੀਆਂ ਮਿਲੀਆਂ ਪਈਆਂ ਹਨ।

ਆਨਿਕੈ ਕੂਕਰ ਕੂਕਿ ਬਿਸਾਲ ॥ ੧ ॥ ਚੌਪਈ ॥ ਨਿਜਗਣ ਕੋ ਗਣ[1] ਲੈ ਕਰਿ ਸੰਗ। ਬਿਚਰੈ ਰੁੰਦ੍ ਰੁੰਦ੍ ਕਰਿ ਅੰਗ[2]। ਬ੍ਰਿੰਦ ਜੋਗਨੀ ਪੀਵਤਿ ਸ਼ੋਣ। ਬੋਲ ਭਯੰਕਰ ਸੁਨਿਯਤਿ ਸ਼ੋਣ ॥੨॥ ਪਰੈ ਹਜ਼ਾਰਹੁੰ ਹਯ ਹਥਯਾਰ। ਨਹਿੰ ਘਾਯਲ ਕੀ ਕਰੀ ਸੰਭਾਰ। ਤਿਸ ਛਿਨ ਜੀਵਤਿ ਭੀ ਮਰਿ ਗਏ। ਬਨ ਕੇ ਜੀਵ ਮਾਸ ਭਖਿ ਲਏ ॥੩॥ ਪਰੀ ਮਾਰ ਤੁਰਕਨਿ ਪਰ ਗਾਢੀ। ਮਹਾਂ ਸੋਗ ਜੁਤਿ ਪੀਰਾ ਬਾਢੀ। ਰਹਯੋ ਵਜੀਦਖਾਨ ਚਿਤ ਚਿਤਵਤਿ।–ਇਹ ਮਮ ਲਸ਼ਕਰ ਪਰ ਕਯਾ ਬਿਤਵਤਿ[3]॥੪॥ਜਾਨੀ ਗਈ ਨ ਕੁਛ ਬੁਧਿ ਮਨ ਤੇ–। ਝੁਰਯੋ ਪਾਇ ਪਰਾਜੈ ਰਨ ਤੇ।–ਸਿੰਘ ਅਲਪ ਹੀ ਹਤੇ ਨ ਜਾਏ। ਰਹੇ ਮਵਾਸੀ ਬਡ ਬਲ ਕਿਯੇ ॥ ੫ ॥ ਕੋਟ ਦੁਰਗ ਕੀ ਓਟ ਨ ਕੋਈ। ਬੀਚ ਮਦਾਨ ਮੋਰਚੇ ਹੋਈ। ਮਰੇ ਹਜ਼ਾਰਹੁੰ ਬੀਰ ਤੁਰੰਗ। ਨਹੀਂ ਸੰਭਾਰਹਿੰ ਘਾਇਲ ਜੰਗ[4]–॥੬॥ਇੱਤਯਾਦਿਕ ਪਛੁਤਾਵਤਿ ਰਹਯੋ।ਗੁਰ ਪ੍ਰਤਾਪ ਨਹਿੰ ਮੂਰਖ ਲਹਯੋ। ਭੀਮਚੰਦ ਕਹਿਲੂਰੀ ਗਯੋ। ਭੂਪਚੰਦ ਹੰਡੂਰੀ ਲਹਯੋ॥੭॥ ਮਿਲੇ ਜਾਇ ਝੁਕਿ ਕਰੀ ਸਲਾਮੂ। ਭਾਖਯੋ ਗੁਰ ਅਹਿਵਾਲ ਤਮਾਮੂ।'ਮਹਾਂ ਸੂਰਮਾ ਅਤਿ ਧਨੁ ਧਾਰੀ। ਹਮ ਨਿਤ ਕਰਤਿ ਰਹੇ ਰਣ ਭਾਰੀ॥੮॥ ਕਾਢਿ ਅਨੰਦਪੁਰਿ ਬਾਹਰ ਲਯਾਏ*।ਅਬਿ ਗਹਿ ਲੈ ਹੈਂ ਜਾਨਿ ਨ ਪਾਏ।ਹਜ਼ਰਤ ਕੇ ਸਮੀਪ ਪਹੁੰਚਾਵੈ। ਤਬਿ ਨਚਿੰਤ ਹ੍ਵੈ ਦਿਵਸ ਬਿਤਾਵੈਂ[5] ॥ ੯ ॥ ਕਹਯੋ ਵਜੀਦਖਾਨ ਨ੍ਰਿਪ ਸੰਗ। 'ਭਯੋ ਆਜ ਭੀ ਦੀਰਘ ਜੰਗ। ਤੁਮ ਤਨ ਦੇ ਕਰਿ ਲਰਹਿ ਨ ਕੋਈ। ਅਪਨਿ ਚਮੂੰ ਮੈਂ ਸਗਰੀ ਢੋਈ ॥ ੧੦ ॥ ਮਰੇ ਸੈਂਕਰੇ ਸੁਭਟ ਤੁਰੰਗ। ਪਰੇ ਹਜ਼ਾਰਹੁੰ ਘਾਯਲ ਅੰਗ।ਬੈਠਿ ਮੋਰਚਨਿ ਮਾਰ ਮਚਾਈ। ਹਮ ਮਦਾਨ ਸਨਮੁਖ ਬਹੁ ਘਾਈ[6] ॥ ੧੧ ॥ ਨਹੀਂ ਪ੍ਰਾਪਤਿ ਕੋ ਪਾਵਹਿੰ ਜੰਗ। ਸੰਭਾਰਹਿੰ ਮ੍ਰਿਤ ਘਾਯਲ ਅੰਗ। ਪਰਸੋਂ ਦੇਹਿੰ ਜੋਰ ਬਹੁ ਲਰੈਂ। ਘੇਰਿ ਚੁਗਿਰਦੇ ਗਹਿਬੋ ਕਰੈਂ[7] ॥ ੧੨ ॥ ਬੋਲਯੋ ਭੂਪਚੰਦ ਹੰਡੂਰੀ। 'ਰਾਵਰਿ ਕਹੀ ਬਾਰਤਾ ਰੂਰੀ। ਤੁਮ ਮਾਲਿਕ ਹਮਰੇ ਅਬਿ ਆਏ। ਸਰਬ ਸੁਧਾਰਹੁ ਕਾਜ ਸੁਹਾਏ'॥੧੩॥ਪੁਨ ਵਜੀਦਖਾਂ ਏ ਝਨਿ ਕਰੇ। 'ਗੁਰ ਬਿਰੋਧ

[1]ਸਾਰੇ ਆਪਣੇ ਗਣਾਂ ਨੂੰ। [2]ਰੁੰਦ੍ ਸਰੀਰਾਂ ਨੂੰ ਭੁਜਾਨਕ ਬਨਾਕੇ ਵਿਚਰ ਰਹੇ ਹਨ। [3]ਕੀ ਬੀਤਦੀ ਹੈ ? [4]ਜੰਗ ਵਿਚ ਜ਼ਖਮੀ ਹੋਇਆਂ ਦੀ ਸੰਭਾਲ ਵੀ ਨਹੀਂ ਕੀਤੀ ਜਾ ਸਕੀ। [5]ਬਹੁਤੇ ਮਾਰੇ। *ਹੁਣ ਗਊ ਦੀ ਸਹੁੰ ਦੇਕੇ ਬਾਹਰ ਲਿਆਉਣ ਦਾ ਫ਼ੈਸਲਾ ਤੇ ਮਨੋਰਥ ਸਪਸ਼ਟ ਹੋਗਿਆ। ਹੱਲਾ ਰਾਜਿਆਂ ਵੱਲੋਂ ਪਹਿਲੋਂ ਹੋਇਆ ਕਿ ਏਹਨੂੰ ਹੋ ਗਏ ਗੁਰੂ ਨੂੰ ਛੇਤੀ ਮਾਰ ਲਵਾਂਗੇ, ਇਹ ਗਲ ਬੀ ਸਾਫ਼ ਹੋ ਗਈ

ਕਿਹ ਕਾਰਨ ਪਰੋ।ਬਹੁਰ ਨ ਮੇਲ ਤੁਮਾਰੋ ਹੋਵਾ। ਚਿਰ ਤੇ ਲਰਹਿੰ ਅਬਹਿ ਲਗਿ ਜੋਵਾ'॥੧੪॥ਸੁਨਿਕੈ ਭੀਮਚੰਦ ਬਚ ਭਾਖਾ।'ਕਹਿੰ ਕਹਾਂ, ਹਮ ਗੁਰ ਅਭਿਲਾਖਾ'।ਸਭਿ ਇਕ ਸਮੈਂ ਮਿਲੇ ਤਿਨ ਜਾਈ'।ਪਿਖਨਿ ਕਹਤਿ ਦੇਵੀ ਬਿਦਤਾਈ॥੧੫॥ਥਿਰੇ ਸਮੀਪ ਜਬਹਿ ਸਮੁਦਾਯਾ। ਦੇਖਤਿ ਹਮ ਕੋ ਏਵ ਅਲਾਯਾ।–ਸਿੱਖ ਬਨਹੁੰ ਲੇ ਪਾਹੁਲ ਮੇਰੀ।ਕੇਸ ਕਾਛ ਰਖਿ ਰਹਤਿ ਬਡੇਰੀ ॥ ੧੬॥ ਹਜ਼ਰਤ ਕੇ ਸੰਗ ਮੋਰ ਬਿਰੁੱਧਾ। ਇਕਠੇ ਹੋਇ ਕਰੈਂ ਬਹੁ ਜੁੱਧਾ। ਤੋਗ਼ਬਹਾਦਰ ਪਿਤਾ ਹਮਾਰਾ।ਚਵਗੱਤੇ ਨਾਹਕ ਗਹਿ ਮਾਰਾ॥੧੭॥ਸੋਪਲਟਾ ਤਿਸ ਤੇ ਹਮ ਲੇਨੋ*। ਦੇਸ਼ਨਿ ਲੂਟਿ ਉਜਾਰ ਸੁ ਦੇਨੋ।ਲਵਪੁਰਿ ਕੋ ਪੂਰਬ ਲਰਿ ਲੈਹੈਂ। ਸੋ ਸਭਿ ਰਾਜ ਤੁਮਹਿੰ ਕੋ ਦੈਹੈਂ–* ॥ ੧੮ ॥ ਇੱਤਮਾਦਿਕ ਹਮ ਕੋ ਬਹੁ ਕਹਜੋ। ਸੁਨਿਕੈ ਇਹੁ ਕੁਸੁਤ ਚਿਤ ਲਹਜੋ। ਖੈਰ ਖ੍ਵਾਹ ਹਮ ਹਜ਼ਰਤ ਕੇਰੇ। ਇਹ ਤਿਨ ਸੋਚਹਿ[1] ਜੰਗ ਬਡੇਰੇ ॥ ੧੯ ॥ ਕਹਿ ਬਹੁ ਰਹਜੋ ਨ ਤਬਿ ਹਮ ਮਾਨੀ।ਚਲਿ ਆਏ ਅਪਨੀ ਰਜਧਾਨੀ। ਇਹੁ ਕਾਰਨ ਹੈ ਲਰਿਬੇ ਕੇਰਾ। ਅਪਰ ਨਹੀਂ ਗੁਰ ਕੇ ਸੰਗ ਝੇਰਾ ॥ ੨੦ ॥ ਅਬਿ ਆਏ ਤੁਮ ਭਲੀ ਸੁ ਹੋਈ। ਜਿਮ ਉਚਰਹੁ ਹਮ ਕਰਿਹੈਂ ਸੋਈ। ਹਜ਼ਰਤ ਕੇ ਗ਼ੁਲਾਮ ਹਮ ਜਾਨੋ। ਕਰਨਿ ਬਿਰੋਧ ਨਹੀਂ ਹਮ ਮਾਨੋ ॥ ੨੧ ॥ ਅਬਿ ਕੋ ਲਰਹੁ ਲਾਇ ਬਲ ਸਾਰੋ। ਚਹੁੰ ਓਰ ਤੇ ਕਰਹਿੰ ਪ੍ਰਹਾਰੋ। ਢਤੋ ਕਰਹਿੰਗੇ ਗਨ ਕੋ ਗਹਿ ਕੈ। ਹੁਇ ਹੈ ਸੁਜਸੁ, ਕਹੈ ਜਗ ਲਹਿ ਕੈ[2]† ॥੨੨॥ ਏਵ ਪਰਸਪਰ ਮਸਲਤ ਧਰਿਕੈ। ਉਠੇ ਸਲਾਮ ਤੁਰਕ ਕੋ ਕਰਿਕੈ।ਡੇਰੇ ਜਾਇ ਸੁ ਸੁਪਤੇ ਰਾਤਿ।ਉਠੇ ਬਹੁਰ ਜਬਿ ਹੋਈ ਪ੍ਰਾਤਿ ॥ ੨੩ ॥ ਸਤੱਦ੍ਰਵ ਪਾਰ ਸੁ ਪੁਰੀ ਬਿਸਾਲੀ[4]। ਤਹਾਂ ਰਾਵ ਇਕ ਸੁਮਤਿ ਬਿਸਾਲੀ[5]। ਸੁਨਿ ਕਰਿ ਗੁਰ ਸੰਗ ਅਧਿਕ ਬਖੇਰਾ। 'ਭੀਮਚੰਦ ਬਡ ਠਾਨਜੋ ਬੈਰਾ ॥੨੪॥ ਪ੍ਰਥਮ ਲਰਜੋ ਹਾਰਜੋ ਮਤਿਮੰਦ।ਦਿਯੋ ਮਰਾਇ ਕੇਸਰੀ ਚੰਦ।ਜਮਤੁੱਲਾ ਭਾਊ ਮਰਿਵਾਯੋ। ਅਪਰ ਹਜ਼ਾਰਹੁੰ ਭਟ ਗਿਰਵਾਯੋ[3] ॥ ੨੫ ॥ ਮੂਰਖ ਕੋ ਬਸਿ ਚਲਜੋ ਨ

---

[1]ਗੁਰਾਂ ਦੀ ਇੱਛਾ। [2]ਭਾਵ ਗੁਰੂ ਜੀ ਨੂੰ ਜਾਕੇ ਮਿਲੇ ਸਾਂ। [3]ਤਿਸ (ਨੂਰੰਗੇ) ਨਾਲ। [4]ਦੇਖਕੇ ਜਗਤ ਕਰੇਗਾ। [5]ਨਾਮ ਪੁਰੀ ਦਾ। [6]ਬੜੀ ਬੁੱਧੀ ਵਾਲਾ ਸੀ। [7]ਮਰਵਾਏ।

*ਇਹ ਰਾਜੇ ਉਸਤਰ੍ਹਾਂ ਗਲਾਂ ਬਣਾ ਬਣਾਕੇ ਕਹਿ ਰਹੇ ਹਨ ਜਿਵੇਂ ਨਵਾਬ ਨੂੰ ਚਿਪ ਚੜ੍ਹੇ।

†ਰਾਜਿਆਂ ਦੀ ਇਸ ਗੁਫਤਗੂ ਵਿੱਚ ਉਨ੍ਹਾਂ ਦੇ ਗਿਰਾਉ ਦਾ ਕਮਾਲ, ਗ਼ੁਲਾਮੀ ਵਿੱਚ ਹੀਣੀ ਦਸ਼ਾ ਤੇ ਖਾਨਾ ਜੰਗੀ ਦਾ ਨਕਸ਼ਾ ਆਪੇ ਸਫੁੱਟ ਹੋ ਰਿਹਾ ਹੈ।

ਕੋਈ। ਬਹੁਰੋ ਕਰੀ ਕੁਮਤਿ ਬਡ ਜੋਈ। ਸ਼ਸਤਰ ਧਰਨ ਧਰਮ ਕੋ ਤਜਾਗਾ। ਨਿਰਬਲ ਦੀਨ ਰੇਕ ਮਗ ਲਾਗਾ[1] ॥ ੨੬ ॥ ਰਾਜਾ ਅਪਰ ਕੌਨ ਇਮ ਕਰੈ।ਧਰਮ ਛੋਰਿ ਲੱਜਾ ਪਰਹਰੈ। ਤਸਕਰ ਸਮਸਰ ਪਠਿ ਕਰਿ ਪੈਮਾ। ਆਨੰਦਪੁਰਿ ਕੋ ਦ੍ਵਾਰ ਕੁਕੈਮਾ[2] ॥ ੨੭ ॥ ਆਨ ਧੇਨੁ ਕੀ ਦੀਨੀ ਜਾਇ। ਨਹਿੰ ਰਾਜਨਿ ਤੇ ਲੱਜਨਾ ਪਾਇ। ਗੁਰੂ ਬੀਰ ਬਰ ਲੀਨਿ ਸੁ ਮਾਨ।ਤਜਨੋ ਅਨੰਦਪੁਰਿ ਧੀਰ ਨਿਧਾਨ ॥ ੨੮ ॥ ਧਰਮ ਧੁਰੰਧਰ ਜਿਮ ਕਰਿ ਗਏ। ਅਪਰ ਕੌਨ ਮਾਨਹਿੰ ਇਮ ਦਏ[3]। ਬਹੁਰ ਨ ਟਰਨੋ ਮੂਢ ਮਤਿਮੰਦਾ। ਕਰੇ ਅਵਾਹਨ ਤੁਰਕ ਬਿਲੰਦਾ ॥ ੨੯ ॥ ਬੈਠੇ ਵਹਿਰ ਦੁਰਗ ਨਹਿੰ ਕੋਟ। ਹਿਤ ਲਰਿਬੇ ਕੁਛ ਕਰੀ ਨ ਓਟ[4]। ਨਿਜ ਪਰਧਾਨ ਸੰਗ ਕਹਿ ਸੁਨਿ ਕਰਿ। 'ਹਮ ਚਢਿ ਆਨਹਿੰ ਨਿਜ ਪੁਰਿ ਸ਼ਤਿਗੁਰ ॥੩੦॥ ਸਾਹਿਬ ਕਰਾਮਾਤ ਸੰਗ ਬੈਰ। ਇਨਕੋ ਬੰਸ ਹੋਇ ਨਹਿੰ ਖ਼ੈਰ। ਦੁਖ ਪਾਵਹਿੰਗੇ ਪਰਿ ਹੈਂ ਨਰਕ। ਕਰਹਿੰ ਕੁਕਰਮ ਹੋਇ ਹੈਂ ਗ਼ਰਕ[5] ॥ ੩੧ ॥ ਤਮਾਰੀ ਕਰਤਿ ਅਰੂਢਨੋ ਰਾਵ। ਦਰਸ਼ਨ ਪਰਸਨ ਕੋ ਉਰ ਚਾਵ। ਜਿਤਿਕ ਸੈਨ ਅਪਨੀ ਲੈ ਸਾਥ। ਆਨਿ ਮਿਲਨੋ ਜਹਿੰ ਬੈਠੇ ਨਾਥ॥੩੨॥ਪਦ ਅਰਬਿੰਦਨ ਪਰ ਸਿਰ ਧਰਨੋ। ਬਹੁ ਬਿਧਿ ਬਿਨਤੀ ਬਾਕ ਉਚਰਨੋ। 'ਪ੍ਰਭੂ ਜੀ ! ਚਲਹੁ ਸੰਗ ਅਬਿ ਮੇਰੇ। ਰਿਦੈ ਜਾਨਿ ਕਰਿ ਅਪਨੇ ਚੇਰੇ ॥ ੩੩ ॥ ਨਿਜ ਪਾਵਨ ਕਰਿ ਕਰੀਅਹਿ ਪਾਵਨ। ਜਿਨ ਤੇ ਹੋਇ ਸਦਨ ਮਮ ਪਾਵਨ। ਨਗਰ ਬਿਸਾਲੀ ਅਪਨੋ ਜਾਨਹੁ। ਰਹਹੁ ਨਿਕੇਤਿ ਬਾਸ ਕੋ ਠਾਨਹੁ ॥੩੪॥ ਸਿੰਧ ਮੇਖਲਾ ਅਵਨੀ ਸਾਰੀ। ਮਹਾਰਾਜ ! ਪ੍ਰਭੂ ਅਹੈ ਤੁਮਾਰੀ। ਭੀਮਚੰਦ ਆਦਿਕ ਗਨ ਰਾਜੇ। ਮੂਢਮਤੀ ਸਭਿ ਕਰਹਿੰ ਕੁਕਾਜੇ ॥ ੩੫ ॥ ਇਨ ਕੇ ਹੋਇ ਗਏ ਮੁਖ ਕਾਰੇ। ਉਤਰੇ ਨਹੀਂ ਕਲੰਕ, ਪਖਾਰੇ[6]। ਦਿਨਪ੍ਰਤਿ ਅਧਿਕ ਸਗਾਮਤਾ ਲਾਗੈ। ਸਕਲ ਕਲੰਕਤਿ ਕੁਲ ਕਿਯ ਆਗੈ ॥ ੩੬ ॥ ਅਨਿਕ ਉਪਾਵਨਿ ਤੇ ਨਹਿੰ ਜੈ ਹੈ। ਇਸ ਦਿਨ ਕੋ ਨਿਤ ਹੀ ਪਛੁਤੈ ਹੈਂ। ਜਮਨਾ, ਗੰਗਾ, ਗਯਾ, ਬਨਾਰਸ। ਤਹਾਂ ਨ ਮਿਟਹਿ ਇਨਹੁ ਮੁਖ ਕਾਰਸ ॥ ੩੭ ॥ ਜਾਇ ਹਿਮਾਚਲ ਬਦਰੀਨਾਥ। ਤਹਿੰ ਭੀ ਮਿਟਹਿ ਨ, ਰਹਿ ਮੁਖ

[1]ਨਿਤਾਣੇ ਗ਼ਰੀਬਾਂ ਤੇ ਕੰਗਾਲਾਂ ਦੇ ਰਾਹੇ ਪੈ ਗਿਆ ਹੈ (ਆਟੇ ਦੀ ਗਊ ਵਾਲੀ ਗਲ ਵਲ ਇਸ਼ਾਰਾ ਹੈ)। [2]ਦਰਵਾਜ਼ੇ ਅੱਗੇ ਕੁਕਾਜ ਕੀਤਾ। [3](ਸਹੁੰਆਂ) ਦਿੱਤੀਆਂ। [4]ਪੋਤਿਆਂ ਕਲੰਕ ਨਹੀਂ ਉਤਰੇਗਾ।

ਸਾਥ । ਤੀਰਥ ਜਿਤਿਕ ਸਮੁੰਦ੍ਰਾਦਿਕ ਹੈਂ । ਬਿਮਲ ਨ ਕਹੂੰ, ਸਦਾ ਇਨ ਧਿਕ ਹੈਂ[1] ॥ ੩੯ ॥ ਹਿੰਦੁ ਧਰਮ ਕੀ ਧੁਜਾ ਭਏ ਹੋ । ਪਰ ਉਪਕਾਰ ਕ੍ਰਿਪਾਲ ਥਿਏ ਹੋ । ਸਰਬ ਸ਼ਿਰੋਮਣਿ ਦੀਪਕ ਦੀਪ[2] । ਤੁਮਰੀ ਸਮਸਰ ਕੋ ਅਵਨੀਪ? ॥੪੯॥ ਰਾਮਚੰਦ ਜੈਸੇ ਤੁਮ ਥਾਨਾ । ਹੋ ਅਤਿਰਥੀ ਸੁ ਕ੍ਰਿਸ਼ਨ ਸਮਾਨਾ । ਜਿਮ ਗਿਰਵਰ ਪਰ ਜੁਤਿ ਪਰਵਾਰਾ[3] । ਜਰਾਸੰਧ ਦਲ ਲੈ ਪਰਵਾਰਾ[4] ॥ ੪੦ ॥ ਲਖਨਿ ਬਿਖੈ ਆਵਤਿ ਬਿਧਿ ਸੋਏ। ਕ੍ਰਿਸ਼ਨਚੰਦ ਕੋ ਤਨ ਤੁਮ ਹੋਏ । ਨਰ ਲੀਲਾ ਕੋ ਬਨਿ ਅਨੁਸਾਰੀ।ਕਰਹੁ ਕ੍ਰਿਪਾ ਸ੍ਰੀ ਪ੍ਰਭੁ ਉਪਕਾਰੀ ॥ ੪੧ ॥ ਨਾਂਹਿ ਤ ਲਾਖਹੁੰ ਦਲ ਬਹੁ ਭਾਰੇ । ਮਰਹਿ ਛਿਨਕ ਮਹਿੰ ਬਾਕ ਉਚਾਰੇ । ਨਹਿੰ ਪ੍ਰਤਾਪ ਇਹ ਲਖਹਿੰ ਤੁਹਾਰੋ । ਪਰਹਿੰ ਨਰਕ ਮਹਿੰ ਲਹਿੰ ਦੁਖ ਭਾਰੋ ॥੪੨॥ ਅਪਨੋ ਨਗਰ ਜਾਨ ਕਰਿ ਧਾਮੂ। ਰਚਨ ਜੰਗ ਤੇ ਕਰਹੁ ਅਰਾਮੂ[5] । ਇੱਤਯਾਦਿਕ ਸੁਨਿ ਕਰਿ ਤਿਸ ਬੈਨ । ਕਰਜੋ ਬਿਲੋਕਨ ਕਰੁਨਾ ਨੈਨ ॥੪੩॥ 'ਪੂਰਬ ਜਨਮ ਤਪਜੋ ਤਪ ਜਬੈ । ਸਤਿ ਸੰਗਤਿ ਭੀ ਕੀਨਸਿ ਤਬੈ । ਤਿਸਕੋ ਫਲ ਤੋਕਹੁ ਹੁਇ ਆਯੋ । ਚਾਹਤਿ ਥੈਧਨ ਅਪਨਿ ਗਵਾਯੋ ॥ ੪੪ ॥ ਉਪਜੀ ਸੁਮਤਿ ਆਨ ਇਸ ਸਮੈਂ । ਨ੍ਰਿਭੈ ਹੋਇ ਗੁਰ ਘਰ ਕੋ ਨਿਮੈਂ[6] । ਸਭਿ ਕੇ ਸੰਗ ਹਮਾਰ ਬਖੇਰਾ । ਬਿਨ ਬਿਚਾਰ ਆਯੋਂ[6] ਇਸ ਬੇਰਾ ॥ ੪੫ ॥ ਹੈ ਜੋ ਕਰਿ ਇਮ ਭਾਉ ਤੁਮਾਰੇ । ਗਮਨਹਿੰ ਨਗਰ ਬਿਸਾਲਿ ਮਝਾਰੇ । ਤੂੰ ਚਲਿ ਪ੍ਰਥਮ ਅਪਨਿ ਘਰਿ ਮਾਂਹੀ । ਹਤਿਬੋ ਰਿਪੁ ਹਮ ਮਿਟਹਿ ਸੁ ਨਾਂਹੀ ॥ ੪੬ ॥ ਕਰਹਿੰ ਹਜ਼ਾਰਹੁੰ ਕੋਰਿ ਸਿੰਘਾਰਨਿ । ਆਵਹਿੰਗੇ ਰਚਿ ਕੈ ਰਣ ਦਾਰੁਨ । ਤੁਰਕਨਿ ਅਰੁ ਗਿਰਪਤਿਨਿ ਗੁਮਾਨ । ਕਰੋਂ ਹਾਨ ਘਾਲਉਂ ਘਮਸਾਨ ॥ ੪੭ ॥ ਰਾਜ ਤੇਜ ਇਨ ਕੁਲ ਤੇ ਖੋਵੋਂ। ਕੁਮਤਿ ਕੁਕਰਮੀ ਪਾਪੀ ਜੋਵੋਂ । ਪੰਥ ਖਾਲਸਾ ਹਮ ਰਚਿ ਦੀਨ।ਸਨੇ ਸਨੇ ਸਭਿ ਲੈ ਹੈ ਛੀਨ ॥ ੪੮ ॥ ਕ੍ਰਿਪਾ ਕਾਲਕਾ ਕੀ ਬਹੁ ਅਹੈ । ਅਵਲੋਕਤਿ ਸ਼ੱਤ੍ਰੁਨਿ ਕੋ ਦਹੈ।ਚਢਹੁ ਰਾਵ,ਹਮ ਆਇੰ ਪਿਛੈਰੇ । ਘਾਲਹਿੰ ਤੋਹਿ ਨਗਰ ਮਹਿੰ ਡੇਰੇ' ॥੪੯॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਬਿਸਾਲੀ ਰਾਵ ਮਿਲਨਿ' ਪ੍ਰਸੰਗ ਬਰਨਨੰ ਨਾਮ ਦੋਇ ਚੱਤ੍ਵਾਰਿੰਸਤੀ ਅੰਸੂ ॥ ੪੨ ॥

---

[1](ਇਨ੍ਹਾਂ ਦਾ ਮੂੰਹ) ਕਿਤੇ ਭੀ ਉੱਜਲਾ ਨਹੀਂ (ਹੋਵੇਗਾ) ਸਦਾ ਧਿਕਾਰ ਰਹੇਗੀ (ਇਨ੍ਹਾਂ ਪਰ)। [2]ਪ੍ਰਕਾਸ਼ ਦੇ ਪ੍ਰਕਾਸ਼ ; (ਅ) ਸਰਬ ਸ਼ਿਰੋਮਣ ਦੀਪ (=ਜੰਬੂ ਦੀਪ) ਦੇ ਆਪ ਦੀਪਕ ਹੋ। [3]ਪਹਾੜ ਪਰ ਪਰਵਾਰ ਸਹਿਤ (ਕ੍ਰਿਸ਼ਨ ਜੀ ਨੂੰ)...। [4]ਘੇਰ ਲਿਆ। [5]ਨਿਵਿਆਂ ਹੈਂ। [6](ਇਸ ਗੱਲ ਦਾ ਅਪਨੇ ਲਈ ਫਲ) ਬਿਚਾਰੇ ਬਿਨਾਂ ਆਏ ਹੋ।

੪੨. [ਜੈਂਗ]।

ਦੋਹਰਾ ॥ ਬਹੁਰ ਬਿਸਾਲੀ ਰਾਵ* ਕਹਿ 'ਰਣ ਤੁਮ ਕਰੋ ਬਿਸਾਲ। ਬਿਨਾ ਲਰੇ ਹੀ ਚਢਿ ਚਲਹੁ ਅਪਨਿ ਸਮਾਜ ਸੰਭਾਲਿ ॥੧॥ ਚੌਪਈ ॥ ਭੀਮ ਚੰਦ ਆਦਿਕ ਗਨ ਰਾਜੇ। ਇਨਹੁੰ ਕਰੇ ਬਡ ਪਾਪਨਿ ਕਾਜੇ[1]। ਤਿਸੀ ਪਾਪ ਤੇ ਇਹ ਖਪਿ ਜੈ ਹੈਂ। ਨਹੀਂ ਕੁਸ਼ਲ ਕੇ ਸਹਿਤ ਥਿਰੈ ਹੈਂ ॥੨॥ ਤੁਰਕ ਆਪ ਹੀ ਗਮਨਹਿ ਪਾਛੇ[2]। ਕਯੋਂ ਪ੍ਰਭੁ ਜੈਂਗ ਆਪ ਅਬਿ ਬਾਂਛੇ[3]। ਸੁਨਿ ਕਰਿ ਸ਼੍ਰੀ ਗੋਬਿੰਦ ਸਿੰਘ ਧੀਰ। ਕਹਯੋ 'ਚਲਹੁ ਲੇ ਸੈਗ ਬਹੀਰ[4]' ॥ ੩ ॥ ਹਮ ਇਸ ਤੁਰਕ ਸੈਗ ਕਰਿ ਜੈਂਗ। ਭੂਪ ਗੁਮਾਨ ਕਰਹਿ ਸਭਿ ਭੈਂਗ। ਰੁੰਡ ਮੁੰਡ ਰਨ ਬਿਖੈ ਬਿਖੇਰੋਂ। ਤੋਲ ਲਰਾਈ[5] ਸਭਿ ਬਿਧਿ ਹੋਰੋਂ ॥ ੪ ॥ ਨਾਂਹਿਤ ਬਾਦੀ ਤੁਰਕ ਮਹਾਨੈ।–ਬਿਨਾ ਲਰੇ ਮਿਟਿਗੇ–ਮਨ ਜਾਨੈ'।ਕਹਿਬਹੁ ਰਹਯੋ ਰਾਵ ਤਿਸ ਬਾਰੀ। ਪ੍ਰਭੁ ਕੀ ਕਹੀ ਬਾਤ ਉਰ ਧਾਰੀ ॥੫॥ ਲਏ ਬਹੀਰ ਸੈਗ ਕੋ ਚਾਲਾ। ਨਗਰ ਬਿਸਾਲੀ ਧੀਰ ਬਿਸਾਲਾ। ਲੈ ਪਹੁੰਚਯੋ ਜਬਿ ਤਟ ਦਰੀਆਉ। ਕੁਛ ਬਿਹੀਰ ਕੋ ਪਾਰ ਲੰਘਾਉ॥੬॥ਬਜਵਾਯਹੁ ਰਣਜੀਤਨਗਾਰਾ। ਸਕਲ ਖਾਲਸਾ ਹੋਯਸਿ ਤਮਾਰਾ। ਪਾਇ ਦੁਗੁਲਕਾ ਜ੍ਵਾਲਾਬਮਣੀ। ਕਰੀ ਤਮਾਰ ਸ਼ੱਤ੍ਰੂਨਿ ਮਦ ਸ਼ਮਣੀ[6]† ॥ ੭ ॥ ਸਤਿਗੁਰ ਖੱਚਰ ਤੀਰਨਿ ਕੇਰੀ। ਰਖੀ ਸੈਗ ਸੋ ਲਾਦਿ ਘਨੇਰੀ। ਉਦੇ ਸਿੰਘ ਆਲਮ ਸਿੰਘ ਬੀਰ। ਦਯਾ ਸਿੰਘ ਮੁਹਕਮ ਸਿੰਘ ਧੀਰ ॥੮॥ ਇਨ ਕੇ ਜੁਤਿ ਅਸਵਾਰ ਹਜ਼ਾਰ। ਕਰੇ ਅਜੀਤ ਸਿੰਘ ਕੇ ਲਾਰ।ਸਾਹਿਬਚੰਦ ਮਹਾਂ ਬਲਿ ਜੋਧਾ ਰਿਪੁ ਮਾਰਨਿ

---

[1]ਪਾਪਾਂ ਦੇ ਕੰਮ। [2]ਪਿੱਛੇ ਮੁੜ ਜਾਣਗੇ। [3]ਇੱਥੇ ਵਹੀਰ ਤੋਂ ਮੁਰਾਦ ਜਨਤਾ ਦੇ ਉਸ ਹਿੱਸੇ ਦੀ ਹੈ ਜੋ ਲੜਨ ਵਾਲੇ ਨਹੀਂ, ਜਿਵੇਂ ਸ਼ਹਿਰ ਦੇ ਵਾਸੀ, ਤੇ ਹੋਰ ਲੋਕ। [5]ਲੜਾਈ ਦਾ ਤੋਲ। [6]ਵੈਰੀ ਦਾ ਮਦ ਨਾਸ਼ ਕਰਨ ਵਾਲੀਆਂ।

*ਸਾਨੂੰ ਖੋਜ ਕਰਨ ਤੇ ਪਤਾ ਮਿਲਿਆ ਹੈ ਕਿ ਇਸ ਰਾਜੇ ਦਾ ਨਾਮ ਸਲਾਹੀ ਚੰਦ ਸੀ। ਭਵਾ: ਖਾ: ਨੇ ਨਾਮ ਧਰਮਪਾਲ ਦਿਤਾ ਹੈ, ਰਾਜਾ ਧਰਮੀ ਦੈਣ ਕਰਕੇ ਇਹ ਉਸ ਦੀ ਅੱਲ ਹੋਸੀ। ਇਸ ਰਾਜੇ ਤੋਂ ਪਿਛਲੇ ਸਭ ਰਾਜੇ ਕੇਸ਼ਾਧਾਰੀ ਰਹੇ ਹਨ। ਗੁਰੂ ਕਾ ਸਥਾਨ ਉੱਦੇ ਹੈ ਜਿੱਥੇ ਰਾਉ ਦੁਣ ਤਕ ਕੜਾਹ ਪ੍ਰਸ਼ਾਦ ਹਰ ਮਹੀਨੇ ਚੜ੍ਹਾਉਂਦਾ ਹੈ। ਮਹਲਾਂ ਦੇ ਅੰਦਰ ਜਿੱਥੇ ਗੁਰ ਜੀ ਟਿਕੇ ਸਨ, ਗੁਰੂ ਕਾ ਟਿਕਾਣਾ ਸੀ, ਜਿਸ ਬਾਬਤ ਆਨੰਦ ਪੁਰ ਦੇ ਟਿਕਾ ਰਾਮ ਨਰਾਇਣ ਸਿੰਘ ਜੀ ਅੱਖੀਂ ਡਿੱਠੀ ਸਾਖ ਭਰਿਆ ਕਰਦੇ ਸਨ। ਨਵੀਨ ਅਕਾਲੀ ਅੰਦੋਲਨ ਨੇ ਹਰ ਕਿਸੇ ਨੂੰ ਭੇ ਭੀਤ ਕਰ ਰਾਖਆ ਹੈ। ਪਰ ਅਚਰਜ ਨਹੀਂ ਕਿ ਦੁਣ ਬੀ ਨਿਸ਼ਾਨ ਮੌਜੂਦ ਹੋਵੇ।

†ਪਾ:–ਦਮਣੀ।

ਕੋ ਬਰਧਸਿ[1] ਕ੍ਰੋਧਾ ॥ ੯ ॥ ਤਿਸ ਕੇ ਸੰਗ ਹਜ਼ਾਰ ਕਰੇ ਹੈਂ। ਨਮਸਕਾਰਨੀ ਹਾਥ ਧਰੇ ਹੈਂ। [2]ਰਹੈ ਅਜੀਤ ਸਿੰਘ ਹਮ ਆਗੈ[3]। ਦੁਸ਼ਮਨ ਰੀਜਹਿ ਜੰਗ ਸੁ ਜਾਗੈ[4]॥੧੦॥ਸਾਹਿਬਚੰਦ ਪਿਛਾਰੀ ਰਹੈ। ਹਤਹਿ ਦੁਸ਼ਟ ਜਬਿ ਆਵਤਿ ਲਹੈ। ਅਪਰ ਖਾਲਸਾ ਸੰਗ ਹਮਾਰੇ। ਸਨੈ ਸਨੈ ਗਮਨਹਿ ਪਰਵਾਰੇ[5] ॥੧੧॥ਇਮ ਜਬਿ ਕੂਚ ਗੁਰੂ ਕੋ ਜਾਨਾ। ਚਹੁੰਦਿਸ਼ਿ ਉਮਡੇ ਸ਼ੱਤ੍ਰੂ ਮਹਾਨਾ । ਭੂਮ ਅਕਾਸ਼ ਏਕਹੁਇ ਗਯੋ।ਅੰਧ ਧੁੰਧ ਇਕ ਸਮ ਤਬਿਭਯੋ॥ ੧੨॥ ਉਡੀ ਧੂਲ ਸੂਰਜ ਤਬਿ ਛਾਯੋ। ਉਮਡੇ ਚਲਿਕੈ ਜਲਨਿਧਿ ਧਾਯੋ[6]।ਦੁੰਦਭਿਢੋਲ ਪਟਹਿ ਸ਼ਰਨਾਈ। ਚਹੁੰਦਿਸ਼ਿ ਬਾਜ ਉਠੇ ਸਮੁਦਾਈ॥੧੩॥ਇਕ ਹੀ ਬਾਰ ਤੜਾਭੜ ਹੋਈ। ਭੁਰਜੇ ਧਾਨ ਭਾਠ ਜਿਮ ਕੋਈ।ਇਕ ਇਕ ਵਾਰ ਖਾਲਸੇ ਕੀਨਿ।ਦੁਇ ਦੁਇ ਕਰੇ ਪ੍ਰਾਨ ਤੇ ਹੀਨ॥੧੪॥ਲਗਹਿ ਦੁਗਾੜਾ[7] ਛੋਭ੍ਯੋ ਸਰੀਰ। ਦੜਦੜ ਪੜਹਿੰ ਧਰਾਪਰ ਬੀਰ।ਤੋੜਾ ਮੋੜਿ ਕਲਾ ਪਰ ਜੜੈਂ। ਛੱਡੈਂ ਪਲੀਤੇ ਤਬਿ ਛੁਟਿ ਪੜੈਂ ॥ ੧੫ ॥ ਘਾਲਨੋ ਘੋਰਾ ਤੁਰਕ ਪਹਾਰੀ। ਬਾਮ ਦਾਹਿਨੇ ਅੱਗੁ ਪਿਛਾਰੀ। ਸ਼੍ਰੀ ਅਜੀਤ ਸਿੰਘ ਸੰਧੇ ਬਾਨ।ਹਤਹਿੰ ਰਿਪੁਨਿ ਤਨੁ ਕਰਿ ਕਰਿ ਤਾਨਾ[8] ॥ ੧੬ ॥ ਉਦੇ ਸਿੰਘ ਤੇ ਆਦਿਕ ਸਿੰਘ। ਬਿਚਰੇ ਰਣ ਜਿਮ ਮ੍ਰਿਗ ਪਰ ਸਿੰਘ। ਆਰੀ ਲਰਤਿ ਭਯੋ ਕਰਿ ਜੋਰ। ਘਾਲਿ ਘਨੋ ਘਮਸਾਨੈਂ ਘੋਰ ॥ ੧੭ ॥ ਰਿਪੁਨਿ ਧਕਾਵਤਿ ਚਲਤਿ ਅਗਾਰੀ। ਦਰਜ਼ਤਿ ਜਾਤੇ ਗਿਰੇ ਸੁਮਾਰੀ[9]। ਬਾਮ ਦਾਹਿਨੇ ਸ਼੍ਰੀ ਪ੍ਰਭੁ ਆਪ। ਦੁਸ਼ਟਨ ਹਨਹਿੰ ਔਂਚਿ ਦ੍ਰਿੜ ਚਾਪ॥੧੮॥ ਬਾਮ ਹਾਥ ਤੇ ਕਬਹੁੰ ਚਲਾਵੈਂ । ਕਬਹੁੰ ਦਹਿਨੇ ਰਿਪੁਨਿ ਤਕਾਵੈਂ । ਜਿਤ ਦਿਸ਼ਿ ਦੇਖੈਂ ਦੁਸ਼ਟਨਿ ਜੋਰ।ਤਿਸ ਕਰ ਗਹਿਕੈ[10] ਛੋਰਹਿੰ ਘੋਰ ॥ ੧੯ ॥ ਸ਼ੂਕੈਂ ਖਪਰੇ ਸਰਪ ਸਮਾਨਾ। ਇਕ ਦੁਇ ਤ੍ਰੈ ਚਹੁੰ ਬੇਧਤਿ ਬਾਨਾ। ਸੂਕੋ ਨਿਕਸਹਿ[11] ਪਾਰ ਪਰੰਤਾ। ਹਯ ਭਟ ਬ੍ਰਿੰਦਨ ਕੋ ਉਥਲੰਤਾ ॥ ੨੦ ॥ ਪਾਛੇ ਸਾਹਿਬ ਚੰਦ ਜੁਝਾਰਾ। ਬਾਨ ਪ੍ਰਹਾਰਤਿ ਕਰਹਿ ਸੁਮਾਰਾ[12]। ਜਿਸਕੇ ਲਗਹਿ ਨ ਜਾਚਹਿ ਪਾਨੀ। ਗਿਰੈ ਤੁਰੰਗ[13] ਹੁਇ ਪ੍ਰਾਨਨਿ

[1]ਵਧਿਆ। [2]ਗੁਰੂ ਜੀ ਨੇ ਕਿਹਾ:—। [3]ਸਾਹਿ ਅੱਗੇ ਰਹਿਣ। [4]ਭਾਵ ਜੰਗ ਹੋ ਪਿਆ ਤੇ ਵੈਰੀ ਨੂੰ ਮਾਰੇ। (ਅ) ਜੰਗ ਵਿਚ ਮੁਦੇਤ ਹੋਕੇ। [5]ਘੇਰਾ ਪਾ ਕੇ। [6]ਮਾਨੋਂ ਸਮੁੰਦਰ ਧਾਇਆ ਹੈ। [7]ਦੇ ਗੋਲੀਆਂ ਕੱਠੀਆਂ। [8](ਪੂਰਾ) ਤਾਣ ਲਾਕੇ ਬਾਣ ਸੰਧਦੇ ਹਨ ਤੇ ਵੈਰੀ ਦੇ ਤਨ ਨੂੰ ਮਾਰਦੇ ਹਨ। [9](ਜਿਸ ਨੂੰ ਮਾਰਦੇ ਹਨ ਸੋ ਭਿੱਗਦਾ ਹੈ ਤੇ(ਓਸਿਆਂ ਨੂੰ)ਦਰੜਦੇ ਚਲੇ ਜਾਂਦੇ ਹਨ। (ਅ) (ਧਕਾਂਵਦਿਆਂ) ਜੋ ਭਿੱਗਦੇ ਹਨ ਸੋ ਦਰੜੀਕੇ ਜ਼ਖਮੀ ਹੋ ਜਾਂਦੇ ਹਨ। [10]ਉਸੇ ਹੱਥ ਵਿਚ ਫੜਕੇ। [11]ਤੀਰ ਦੀ ਤੇਜ਼ੀ ਦੀ ਉਪਮਾ ਕਰ ਰਹੇ ਹਨ। [12]ਮਾਰ ਕਰਦਾ ਹੈ। [13]ਘੋੜੇ ਤੋਂ।

ਹਾਨੀ ॥ ੨੧ ॥ ਪਿਖਿ ਸ਼ਿਰੋਦ ਸੁਧਾ ਅਭਿਮਾਨੀ। ਬਿਸਮਜੋ ਖਾਂ ਵਜੀਦ ਮਤਿ ਹਾਨੀ।—ਜੰਗ ਭਯੰਕੁਰ ਬਲ ਘਮਸਾਨਾ। ਪ੍ਰਥਮ ਨ ਦੇਖਜੋ ਅਸ ਕਿਸ ਥਾਨਾ—॥ ੨੨ ॥ ਸਗਰੋ ਲਸ਼ਕਰ ਪ੍ਰੇਰਨ ਕਰਜੋ। 'ਲਰਹੁ ਅੱਗੂ ਹੈ ਕਜੋਂ ਮਨ ਡਰਜੋ। ਦਗੀ ਤੋਪ ਸਤਿਗੁਰ ਕੇ ਦਲ ਤੇ। ਮਾਰਤਿ ਭੁਰਕਨਿ ਕੋ ਦਲਮਲਤੇ ॥੨੩॥ ਢੁਕਹਿ ਹੇਲ ਘਾਲ ਜੁਤਿ ਜ਼ੋਰ। ਗੁਲਕਾ ਲਗਤਿ ਦੇਤਿ ਮੁਖ ਤੋਰਿ। ਗੁਜਰ ਰੈਘਰ ਆਦਿ ਗਵਾਰੇ। ਪੈਦਲ ਢੁਕੀ ਆਨਿ ਹਜ਼ਾਰੇ ॥੨੪ ॥ ਭੀਮਚੰਦ ਪ੍ਰੇਰੀ ਨਿਜ ਸੈਨਾ। ਮਰਿ ਮਰਿ ਗਿਰਹਿ ਨਿਹਾਰਹਿ ਨੈਨਾ। ਭੂਪਚੰਦ ਹੈ ਭੂਰੀ ਕ੍ਰੋਧਾ। ਲੈ ਲੈ ਸਾਥ ਆਪਨੇ ਜੋਧਾ ॥੨੫॥ ਵਧਿਕੈ ਚਹਿ ਪਹੁੰਚਜੋ ਦਲ ਨੇਰੇ। ਗੁਲਕਾ ਬਾਨ ਖਾਇ ਤਿਸ ਬੇਰੇ। ਠਟਕ ਰਹਹਿ ਨਹਿ ਚਰਨ ਉਠਾਵਹਿ। ਭਹਿਂ ਥਿਰ ਹੋਇ ਰੌਰ ਕੋ ਪਾਵਹਿ ॥ ੨੬ ॥ ਜਥਾ ਸ਼ੇਰ ਕੋ ਭੀਰ ਨ ਹੋਵੈ। ਭਥਾ ਭਯੰਕੁਰ ਸਿੰਘਨ ਜੋਵੈ। ਰਣ ਕੋ ਪਿਖਤਿ ਬੀਰਤਾ ਹਾਲੀ। ਨਹਿਂ ਪਿਖੀਅਤਿ ਕਿਸ ਧੀਰ ਬਿਸਾਲੀ॥੨੭॥ਸਨੇ ਸਨੇ ਗਮਨੇ ਗੁਰ ਜਾਵੈਂ। ਅਰਹਿ ਜੁ ਅੱਗੂ ਧਕੋਲਤਿ ਧਾਵੈਂ। ਚਹੂੰ ਓਰ ਰੌਰਾ ਬਹੁ ਮਾਚੇ। ਨਿਕਟ ਨ ਹੋਹਿ ਸਕਹਿ ਗੁਰ ਸਾਚੇ[1] ॥੨੮॥ਗੁਲਕਾ ਸਰ ਬਰਖਹਿਂ ਇਕਸਾਰ। ਅਸ ਕੋ ਬੀਰ ਰਹੈ ਧ੍ਰਿਤ ਧਾਰਿ। ਘੇਰਜੋ ਜਾਇ ਗੁਰੂ[2] ਚਹੁੰ ਓਰੇ। ਅਸ ਉਪਮਾ ਹੋਵਤਿ ਤਿਸ ਠੌਰੇ ॥ ੨੯ ॥ [3]ਗੁਰ ਦਲ ਚੰਦ ਪ੍ਰਕਾਸ਼ ਬਿਲੰਦੇ। ਚਲੇ ਜਾਹਿ ਰਿਪੁ ਝਾਰਨਿ ਬ੍ਰਿੰਦੇ[3]। ਸਿੰਘਨ ਦਲ ਜਿਮ ਮੰਦਰ ਪਰਬਤ[4]। ਮਥਨ ਸਮੈਂ ਸੁਰਅਸੁਰ ਸੁ ਜਿਤ ਕਿਤ[5]॥੩੦॥ਰੋਕ ਰਹੋ ਸੋ ਰੁਕਤਿ ਨ ਕੈਸੇ। ਬਿਚ ਗੋਬਿੰਦ ਸਿੰਘ ਸ਼੍ਰੀ ਪਤਿ[6] ਜੈਸੇ।ਹਤਿ ਰਾਵਨ[7] ਜਿਮ ਲੰਕਾ ਨਗਰੀ। ਤਿਮ ਸੈਨਾ ਸਿੰਘਨ ਕੀ ਸਗਰੀ ॥੩੧॥ਦੁਸ਼ਮਨ ਦਲ ਚਹੁੰਦਿਸ਼ ਕੋ ਘੇਰਾ। ਸੋ ਸਮੁੰਦ੍ਰ ਹੈ ਚਹੁੰਦਿਸ਼ਿ ਫੇਰਾ। ਰਾਮਚੰਦ ਸਮ ਸਤਿਗੁਰ ਸ਼ੋਭਾ। ਲਛਮਨ ਸ਼੍ਰੀ ਅਜੀਤ ਸਿੰਘ ਸ਼ੋਭਾ ॥੩੨॥ ਜਰਾਸੰਧ ਕੀ ਸੈਨ ਚੁਫੇਰੇ। ਕ੍ਰਿਸ਼ਨ ਹਲੀ[8] ਜਿਮ ਲੀਨਸਿ ਘੇਰੇ। ਜਾਦਵ-ਦਲ ਜੁਤਿ ਜਿਮ ਚਲਿ ਜਾਵੈਂ। ਸ਼੍ਰੀ ਗੋਬਿੰਦ ਸਿੰਘ ਤਿਮ ਛਬਿ ਪਾਵੈਂ॥੩੩॥

---

[1]ਸੱਚੇ ਗੁਰੂ ਦੇ ਨੇੜੇ ਨਹੀਂ ਹੋ ਸਕਦੇ। [2]ਗੁਰੂ ਜੀ ਨੂੰ। [3]ਗੁਰੂ ਕਾ ਦਲ ਚੰਦ ਵਾਂਙੂ ਵਡੇ ਪ੍ਰਕਾਸ਼ ਵਾਲਾ ਸ਼ੱਤ੍ਰ ਰੂਪੀ ਤਾਰਿਆਂ ਦੇ ਸਮੂਹ ਵਿਚੋਂ ਟੁਰਿਆ ਜਾ ਰਿਹਾ ਹੈ, ਅੱਗੇ ਹੋਰ ਉਪਮਾ ਦੇਂਦੇ ਹਨ:—। [4]ਮੰਦ੍ਰਾਚਲ ਪਰਬਤ ਵਤ। [5]ਦਿਸ਼ਕਣ ਵੇਲੇ ਦੇਵਤਿਆਂ ਦੈਤਾਂ ਵਾਂਗ ਜਿੱਥੇ ਕਿੱਥੇ (ਹਨ ਪਹਾੜੀਏ ਤੇ ਟੁਰਕ)। [6]ਵਿਸ਼ਨੂੰ। [7]ਰਾਵਣ ਦੇ ਮਾਰਨ ਵੇਲੇ"। [8]ਬਲਭੱਦ੍ਰ ਤੇ ਕ੍ਰਿਸ਼ਨ ਨੂੰ।

ਤੁਰਕਨਿ ਲਸ਼ਕਰ ਗਿਰਪਤਿ ਕੇਰਾ। ਜਨੁ ਉਮਡੇ ਘਨ ਪਾਯਹੁ ਘੇਰਾ। ਗੋਬਿੰਦ ਸਿੰਘ ਸੂਰਜ ਕੋ ਰੋਕੈਂ[1]। ਕਿਰਨੈ ਬਾਨ ਧਸੈਂ ਜੁਤਿ ਢੋਕੈਂ[2]॥ ੩੪॥ ਚੰਦ ਸਹਾਇਕ ਜਿਮ ਚਲਿ ਆਵੈ। ਤਿਮ ਅਜੀਤ ਸਿੰਘ ਉਪਮਾ ਪਾਵੈ। ਉਡਗਨਿ ਕੇ ਸਮ ਸਿੰਘ ਘਨੇਰੇ। ਨਭ ਮਹਿੰ ਚਲੇ ਜਾਹਿੰ ਤਿਮ ਹੇਰੇ ॥ ੩੫ ॥ ਸਿਮਟੀ ਤੜਿਤਾ[3] ਜਨੁ ਇਕ ਥਾਇੰ। ਚਹੁੰਦਿਸ਼ਿ ਮੇਘ ਘਿਰੇ ਸਮੁਦਾਇ[4]। ਨਭ ਮਹਿੰ ਚਲਹਿ ਜਾਹਿੰ ਤਿਸ ਬੇਰੇ। ਤਿਮ ਘੇਰੇ ਮਹਿੰ ਗੁਰੂ ਸੁ ਹੇਰੇ॥੩੬॥ਦੇਖਨੋ ਸੈਘਰ ਅਤਿਸ਼ੈ ਮਾਚੇ। ਉਰ ਅਨੰਦ ਰਾਚੇ ਗੁਰ ਸਾਚੇ। ਸੂਰਨਿ ਕੇ ਮੁਖ ਉਘਰਤਿ ਲਾਲੀ। ਹਤਹਿੰ ਰਿਪੁਨ ਧਰਿ ਧੀਰ ਬਿਸਾਲੀ ॥ ੩੭ ॥ ਜੋਗਨਿ ਗਨ ਮਾਰਤਿ ਕਿਲਕਾਰੀ। ਨਾਚਤਿ ਪ੍ਰੇਤ ਬਜਾਵਤਿ ਤਾਰੀ। ਭਰਿ ਭਰਿ ਖੱਪਰ ਸ਼ੋਣਤ ਕੇਰੇ। ਪੀ ਪੀ ਲੇਤਿ ਡਕਾਰ ਬਡੇਰੇ ॥੩੮॥ਗ੍ਰਿੱਧ ਬ੍ਰਿੱਧ ਆਮਿਖ ਕਉ ਖਾਇ।ਜੋ ਬੁਕ ਮਨ ਮਹਿੰ ਰਹੈਂ ਅਘਾਇ। ਦਾਰੁਨ ਖੇਤ ਬਿਦਾਰਨ ਜੋਏ[5]। ਗਮਨੇ ਸੁਰਗ ਬਿਦਾ ਰਨ ਹੋਏ[6] ॥੩੯॥ ਸੂਰ ਬਰੇ ਹੂਰਨ ਮੁਖ ਰੂਰੇ। ਤਊ ਨਾ ਜਾਤਿ ਮਹਾਂ ਰਿਸ ਪੂਰੇ[7]।ਲੋਥ ਸੰਕੀਰਨ ਬਨ ਸਭਿ ਹੋਵਾ[8]। ਬਿਥਰਨੋ ਸ਼ੋਣਤ ਜਹਿੰ ਕਹਿੰ ਹੋਵਾ ॥ ੪੦ ॥ ਕਹੌਂ ਕਹਾਂ ਲਗਿ ਰਨ ਘਮਸਾਨਾ। ਪਰੇ ਦੁਸ਼ਟ ਲਾਯਹੁ ਬਡ ਤਾਨਾ। ਕੁਛ ਬਸਿ ਚਲਨੋ ਨ ਦੁਸ਼ਮਨ ਹਾਰੇ। ਪਹੁੰਚੇ ਸਤੱਦ੍ਰਵ ਕੇਰ ਕਿਨਾਰੇ ॥ ੪੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਜੰਗ' ਪ੍ਰਸੰਗ ਬਰਨੰ ਨਾਮ ਤੀਨ ਚਤਵਾਰਿੰਸਤੀ ਅੰਸੂ ॥ ੪੩ ॥ ੪੪. [ਘਮਸਾਨ। ਸਾਹਿਬ ਚੰਦ ਜੀ ਦੀ ਸ਼ਹਾਦਤ]

ਦੋਹਰਾ ॥ ਸਤੱਦ੍ਰਵ ਸਲਿਤਾ ਕੇ ਨਿਕਟ ਪਰਨੋ ਜੰਗ ਕੋ ਜੋਰ। ਬਰਖਾ ਸ਼ਸਤ੍ਰਨ ਕੀ ਪਰੈ ਗੋਰਾ ਗੋਰੀ ਘੋਰ ॥੧॥ ਰਸਾਵਲ ਛੰਦ ॥ ਰਿਸੇ ਬੀਰ ਜੂਟੇ। ਰਿਦੇ ਸੀਸ ਫੂਟੇ। ਭੁਝੈਰੀਂ ਤੜਾਕੈਂ। ਫੁ ਗੋਰੀ ਸੜਾਕੈਂ ॥੨॥ ਚਲੈਂ ਤੀਰ ਤੀਖੇ। ਬਿਖੀਚੈ ਸਰੀਖੇ[9]। ਕਰੇ ਪੁੰਜ ਹੇਲਾ। ਮਹਾਂ ਰੌਰ ਮੇਲਾ ॥ ੩ ॥ ਹਲਾ ਹੱਲ

[1]ਗੁਰੂ ਗੋਬਿੰਦ ਸਿੰਘ ਰੂਪੀ ਸੂਰਜ ਨੂੰ ਰੋਕਿਆ ਹੋਇਆ ਹੈ। [2]ਬਾਗੜ ਸਣੇ ਤੀਰਾਂ ਰਪੀ ਕਿਰਨਾਂ ਧਸਦੀਆਂ ਜਾਂਦੀਆਂ ਹਨ (ਵੈਰੀ ਰੂਪ ਬਦਲਾਂ ਵਿਚ। [ਢੋਕ=ਬਾਗੜ । [3]ਬਿਜਲੀ। [4]ਸਮੂਹ ਬੱਦਲਾਂ ਦੀ ਘੇਰੀ ਹੋਈ (ਬਿਜਲੀ)। [5]ਜੋ ਭਿਆਨਕ ਰਣ ਭੂਮੀ ਵਿਚ ਨਾਸ਼ ਹੋਏ (ਉਹ)। [6]ਓਨ੍ਹਾਂ ਨੇ ਵਿਦਾ ਹੋਕੇ ਸੁਰਗ ਨੂੰ ਗਏ। [7]ਕ੍ਰੋਧ ਵਿਚ ਭਰੇ ਸੂਰਮਿਆਂ (ਦੀਆਂ ਰੂਹਾਂ ਨੂੰ ਚਾਰੇ) ਪਾਸਿਆਂ ਵਲ ਰਹੀਆਂ ਹਨ, ਤਦ ਭੀ ਸੁਰਗਾਂ ਨੂੰ ਨਹੀਂ ਜਾਂਦੇ ਭਾਵ ਲਛਣ ਦਾ ਮੋਹ ਦੇਹ ਵਿਚੋਂ ਨਿਕਲਕੇ ਭੀ ਮੱਠਾ ਨਹੀਂ ਹੋਇਆ। [8]ਸਾਰਾ ਬਨ ਲੋਥਾਂ ਨਾਲ ਭਰ ਰਿਹਾ ਹੈ। [9]ਖਿੱਚਾਂ ਵਰਗੇ।

ਮਾਚੀ। ਲਹੂ ਧੂਲ ਰਾਚੀ। ਭਈ ਲੋਥ ਪੋਥੇ। ਬਿਨਾ ਪ੍ਰਾਨ ਥੋਥੇ ॥ ੪ ॥ ਸੁ ਨੈਨਾ ਉਘਾਰੈ। ਪਰੇ ਸੂਰ ਮਾਰੇ। ਤਬੈ ਭੀਮਚੰਦੰ। ਬਿਲੋਕੈ ਸੁ ਬ੍ਰਿੰਦੰ ॥ ੫ ॥–[1]ਬਡੀ ਸੈਨ–ਜਾਨੀ।–ਨਹੀ ਨੀਯਰਾਨੀ[1]। ਹਿਲੈ ਸਿੰਘ ਨਾਂਹੀ। ਰਹੈ ਧੀਰ ਮਾਂਹੀ–॥ ੬ ॥ ਬੁਲਯੋ ਭੂਪਚੰਦੇ। 'ਸੁਨੋ ਹੋਸ਼ਵੰਦੋ ! ਚਮੂੰ ਸ਼ਾਹ ਭਾਰੀ। ਹਮੋ ਨੋ ਹਕਾਰੀ ॥੭॥ਦੁਰੇ ਕੋਟ ਨਾਂਹੀ। [2]ਮਦਾਨੰ ਕਿ ਮਾਂਹੀ। ਰਹੈ ਗੋ ਕਰਾਰਾ। ਗੁਰੂ ਜੋ ਨ ਹਾਰਾ[2] ॥੮॥ਕਹੋਂ ਫੇਰ ਕੈਸੇ। ਤਜੈ ਧੀਰ, ਵੈਸੇ[3]। ਅਬੈ ਜੋ ਨ ਮਾਰਾ। ਗਹਯੋ ਕੈ ਨ ਭਾਰਾ[4] ॥੯॥ ਪੁਨੰ ਕੌਨ ਮਾਰੈ। ਕਿਸੂ ਤੇ ਨ ਹਾਰੈ। ਮਹਾਂ ਧੀਰ ਧਾਰੈ। ਹਮੂ ਕੋ ਪ੍ਰਹਾਰੈ ॥ ੧੦ ॥ ਦੋਹਰਾ ॥ ਗਮਨੋਂ ਸੂਬੇ ਨਿਕਟ ਅਬਿ ਕਰੋ ਚਮੂੰ ਕੋ ਜ਼ੋਰ। ਗੁਰ ਗੋਬਿੰਦ ਸਿੰਘ ਘੇਰਿਯੈ ਗਹਿ ਲੀਜੈ ਇਸ ਠੌਰ ॥ ੧੧ ॥ ਲਲਿਤਪਦਛੰਦ ॥ ਬਹੁਰੋ ਘਾਤਿ ਹਾਥ ਨਹਿੰ ਆਵੈ ਹੁਇ ਮਵਾਸ ਕਿਸ ਥਾਨਾ। ਸ਼ਾਹੁ ਹੁਕਮ ਭੀ ਪਕਰਨਿ ਕੇਰਾ ਨਾਂਹਿ ਤ ਕਰਿ ਦਿਹੁ ਹਾਨਾ ॥੧੨॥ ਹੋਇ ਨ ਐਸੀ ਪਾਰ ਉਤਰ ਕਰਿ ਘਨੀ ਮਚਾਵੈ ਮਾਰਾ। ਆਗਾ ਘੇਰਿ ਹੇਲ ਕੋ ਘਾਲਹੁ ਪਕਰ ਲੇਹੁ ਇਸ ਬਾਰਾ[5] ॥ ੧੩ ॥ ਗਮਨਜੋਂ ਤਬਿ ਵਜੀਦ ਖਾਂ ਪਾਸੀ ਸਗਰੀ ਬਾਤ ਸੁਨਾਈ। ਕਰੀ ਪ੍ਰਚਾਰਨ[4] ਚਮੂੰ ਘਨੀ ਤਬਿ ਚਹੁੰ ਦਿਸ਼ਿ ਤੇ ਉਮਡਾਈ ॥ ੧੪ ॥ ਆਪ ਵਜੀਦ ਖਾਨ ਭੀ ਸਰਕਜੋ[6], ਢੁਕੇ ਨਰੇਸ਼ ਪਹਾਰੀ। ਗੂਜਰ ਰੰਘਰ ਤੁਰਕ ਗਿਨਹਿ ਕੋ, ਕਰਹਿੰ ਧਕੇਲ ਅਗਾਰੀ ॥ ੧੫ ॥ ਮਹਾਂ ਧੂਮ ਮਾਚੀ ਤਿਸ ਥਲ ਮਹਿੰ ਢੁਕੇ ਆਨਿ ਤਬਿ ਨੇਰੇ। ਸਾਹਿਬਚੰਦ ਜੂਥਪਤਿ[7] ਗੁਰ ਕੋ, ਕ੍ਰੱਧਤਿ ਜੁੱਧ ਬਡੇਰੇ ॥ ੧੬ ॥ ਸਿਪਰ ਕ੍ਰਿਪਾਨ ਏਂਚਿ ਕਰਿ ਮਸਾਨੋ ਅਰਜੋ ਅੱਗ੍ਰ ਬਡ ਜੋਧਾ। ਸੰਗ ਸੈਂਕਰੇ ਔਰ ਸੂਰਮਾ ਆਵਤਿ ਦਲ ਕੋ ਰੋਧਾ[8] ॥ ੧੭ ॥ ਧਸਜੋ ਕਟਕ[9] ਮਹਿੰ, ਝਟਕ ਕਾਟਤੋ ਚਲੈ ਖੜਗ ਭਟ ਅੰਗੀ[10]। ਖੰਡ ਖੰਡ ਕਰਿ ਰੁੰਡ ਮੁੰਡ ਗਨ ਤੁੰਡ ਪੰਡ ਭੇ ਰੰਗੀ[11] ॥੧੮॥ਭਯੋ ਪ੍ਰਚੰਡ ਘਮੰਡ ਘਨੇਰਾ ਪਰੇ ਕਿਤਿਕ ਕਰ ਕਾਟੇ[12]। ਖੰਡਨ ਕਰਿ ਭੁਜਦੰਡ ਕਿਨਹੁੰ ਕ

[1](ਪਹਾੜੀਆਂ) ਜਾਣਿਆਂ (ਕਿ ਸਾਡੀ) ਵੱਡੀ ਸੈਨਾ ਬੀ (ਮਿੱਖਾਂ ਦੇ) ਨੇੜੇ ਨਹੀਂ ਢੁੱਕ ਸਕੀ। [2]ਜੇ ਮੈਦਾਨ ਵਿਚ ਬੀ ਤਕੜਾ ਰਹਿ ਗਿਆ ਤੇ ਗੁਰੂ ਨਾ ਹਾਰਿਆ ਤਾਂ"""""। [3]ਫਿਰ ਕਹੋ ਕਿ ਉਹ ਕਿਸ ਤਰ੍ਹਾਂ ਧੀਰਜ ਛੱਡੇਗਾ, ਵੈਸੇ (ਜਦੋਂ ਕਿ ਉਹ ਕਾਮਯਾਬ ਹੋ ਗਿਆ ਤੇ ਕਿਲੇ ਕੋਟ ਮੱਲ ਬੈਠਾ)। [4]ਭਾਰਾ ਜ਼ੋਰ ਕਰਕੇ ਨਾ ਫੜੇ ਗਏ। (ਅ. (ਨੇ) ਭਾਰੇ (ਗੁਰੂ ਨੂੰ) ਨਾ ਫੜ ਲਿਆ। [5]ਵੰਗਾਰੀ। [6]ਟੁਰਿਆ। [7]ਸੈਨਾਪਤੀ। [8]ਰੋਕਿਆ। [9]ਸੈਨਾਂ। [10]ਟੁਰਮਿਆਂ ਦੇ ਮੰਗਾਂ ਨੂੰ"""। [11]ਮੂੰਹ ਪੀਲੇ ਰੰਗ ਦੇ ਹੋ ਗਏ। [12]ਹੱਥ ਕੱਟੇ ਹੋਏ।

ਮਾਰਿ ਮਾਰਿ ਕਰਿ ਸਾਟੈ[1] ॥ ੧੯ ॥ ਝਟਪਟ ਕਟੈ, ਨ ਸਟਕੈਂ[2] ਸਟਪਟ ਕਟ ਤੇ ਕਟਿ ਕਟਿ ਗੇਰੈ। ਪਗ ਕਾਟੈ, ਕਿਹ ਜੰਘ ਕਟੀ, ਜੁਗ ਜਾਨੁ[3] ਕਾਟਿ ਨਿਬੇਰੈ ॥ ੨੦ ॥ ਉਰੂ[4] ਕਟੈ, ਫਾਟੀ ਕਿਸ ਛਾਤੀ, ਪ੍ਰਿਸ਼ਟਿ ਖੜਗ ਕਿਨਖਾਏ[5]। ਰਿਪੁ ਕੋ ਵਾਰ ਸਿਪਰ ਪਰਲੈ ਕੈ ਮਾਰਿ ਮਾਰਿ ਉਥਲਾਏ॥੨੧॥ ਕਰਾਰੋਲ ਸ਼ੋਣਤ ਸੋਂ ਲਿਪਟੇ ਚਮਕਤਿ ਹੈ ਹੈ ਲਾਲੰ। ਲਹਿਲਹਾਤਿ ਜਨੁ ਜਮ ਕੀ ਜੀਹਾ ਚਰਿਬੇ ਪਾਨ ਗੁਲਾਲੰ[6] ॥ ੨੨ ॥ ਪਰੇ ਕਰਾਹੈਂ ਘਾਵ ਮਹਾਂ ਹੈਂ ਦਰੜੇ ਉਠਿ ਨ ਸਕੈਂਤੇ। ਯੌਂ ਬੀਰਨ ਘਾਲਨੋ ਘਮਸਾਨਾ ਘੂਮਤਿ ਘਾਵ ਲਗੈਂਤੇ ॥ ੨੩ ॥ ਰਕਤ ਬਹਨੋ, ਪਟ ਰੰਗ ਚਢਨੋ ਸਭਿ, ਧਰੇ ਲਾਲ ਜਨੁ ਬਾਗੇਂ[7]। ਮਨਹੁ ਅਧੂਮ ਅਗਨਿ ਹੈ ਦੀਖਤਿ ਗਿਰੇ ਲਰਤਿ ਹੁਇ ਆਗੇ॥੨੪॥ ਸਾਹਿਬਚੰਦ ਅਧਿਕ ਉਤਸਾਹਾ ਰਿਪੁ ਦਲ ਆਵਤਿ ਦੇਖਾ। ਸਨਮੁਖ ਹੋਇ ਖੜਗ ਪਰਹਾਰਹਿ ਤੁਰਕ ਬਿਲੋਕਿ ਬਿਸੇਖਾ ॥ ੨੫ ॥ ਪੁਨ ਪਹਾੜੀਏ ਓਰੜ ਆਏ ਘਿਰਨੋ ਬੀਰ ਬਰ ਜੋਧਾ। ਖਾਇ ਘਾਵ ਤਨ ਰੁਪਨੋ ਮਹਾਂ ਭਟ ਪਲ ਪਲ ਬਾਢਨੋ ਕ੍ਰੋਧਾ ॥੨੬॥ ਬਹੁਤਨਿ ਘੇਰ ਕ੍ਰਿਪਾਨ ਪ੍ਰਹਾਰੇ, ਕਟੇ ਅੰਗ ਭੀ ਮਾਰੈਂ[8]। ਜਬਿ ਲੌ ਗਿਰਨੋ ਨ ਅਵਨੀ ਊਪਰ ਤਬਿ ਲੌ ਖੜਗ ਪ੍ਰਹਾਰੈ ॥ ੨੭ ॥ ਰੁਪਨੋ ਚਹੂੰ ਦਿਸ਼ਿ ਕਹਿੰ ਲਗ ਕਾਟਹਿ ਬਹੁ ਬੀਰਨ ਮਿਲਿ ਮਾਰਨੋ। ਚੰਦ ਮੁਖੀ ਹੂਰਨ ਲੈ ਤਤਛਿਨ ਥਰ ਬਿਮਾਨ ਮਹਿੰ ਡਾਰਨੋ ॥ ੨੮॥ ਦੌਰਿ ਸੁਭਟ ਇਕ ਗੁਰ ਤਟ ਪਹੁੰਚਨੋ ਸੁਧ ਸੁਨਾਇ ਤਿਨਿ ਸਾਰੀ। 'ਸਾਹਿਬਚੰਦ ਘਿਰਨੋ ਅਰਿ ਗਨ ਮਹਿੰ ਬਹੁ ਕਰਵਾਰ ਪ੍ਰਹਾਰੀ ॥ ੨੯ ॥ ਜੀਵਤਿ ਰਹਨੋ ਤ ਜਾਇ ਨਿਕਾਸਹੁ ਮਰਨੋ ਲੋਚ ਤਿਹ ਲੀਜੈ।ਨਹੀਂ ਚਲਨੋ ਬਸ ਸਿੰਘਨ ਕੋਰਾ ਸੈਨਾ ਬਡੀ ਲਖੀਜੈ'॥੩੦॥ ਸੁਨਿ ਸਤਿਗੁਰ ਨਰ ਸੋਂ ਕਹਿ ਭੇਜਾ 'ਕਹੁ ਅਜੀਤ ਸਿੰਘ ਤਾਂਈ। ਸਲਿਤਾ ਤਟ ਲਗਿ ਤਕਰੇ ਰਹੀਅਹਿ ਰਿਪੁ ਰਖਿ ਦੂਰ ਹਟਾਈ ॥੩੧॥ ਹਮ ਕਰਿ ਜੋਰ ਲੋਚ ਕਹੁ ਆਨਹਿੰ, ਸੰਸੈ ਕਰੋ ਨ ਕੋਈ। ਉਦੇ ਸਿੰਘ ਆਦਿਕ ਭਟ ਸਗਰੇ ਹਤਹੁ ਤੁਰਕ ਰਿਪੁ ਜੋਈ' ॥ ੩੨ ॥ ਇਮ ਕਲਗ਼ੀਧਰ ਕਹਿ ਉਰ ਕ੍ਰੋਧੇ ਲੇ ਬਚਿੱਤ੍ਰ ਸਿੰਘ ਸੰਗਾ। ਅਪਰ ਸਿੰਘ ਭੀ ਗਮਨੇ ਗੁਰ ਸਿਉਂ ਕਸੀ

---

[1]ਸੁੱਟੇ। [2]ਨਹੀਂ ਹਟੇ। [3]ਦੋਵੇਂ ਗੋਡੇ। [4]ਪੱਟ। [5]ਪਿੱਠ ਤੇ ਤਲਵਾਰ ਕਿਸੇ ਖਾਧੀ। [6]ਲਾਲ ਪਾਨ ਚੱਬਕੇ। [7]ਪੁਸ਼ਾਕੇ। [8]ਭਾਵੇਂ ਅੰਗ ਕਟੀਜ ਰਹੇ ਹਨ ਫੇਰ ਵੀ ਮਾਰਦਾ ਹੈ (ਸਾਹਿਬ ਚੰਦ)।

ਦੁਗੁਲਕ ਤੁਫੰਗਾ[1]॥੩੩॥ਲੋਥ ਪਰੀ ਗਨ ਤੁਰਕਨ ਦਲ ਮਹਿ ਢਿਗਹੁਇ ਬਾਨ ਚਲਾਏ। ਤੁਪਕਨਿ ਸ਼ਲਖ ਛੁਟੀ ਇਕਬਾਰੀ ਹਤੇ ਗਿਰੇ ਸਮੁਦਾਏ ॥ ੩੪ ॥ ਘਾਲਨੋ ਹੈਲ ਪ੍ਰਭੂ ਤਿਸ ਥਲ ਪਰਿ ਲਸ਼ਕਰ ਭੈ ਥਿਰਧਾਯੋ। ਜਥਾ ਕੋਹਰੀ ਸਨਮੁਖ ਆਵਹਿ ਤਿਮ ਪ੍ਰਭੁ ਕੋ ਦਰਸਾਯੋ॥੩੫॥ ਤੀਰਨਿ[2] ਬੀਧੇ ਬਹੁ ਬਹੁ ਬੀਰਨ ਧੀਰਜ ਸ਼ੱਤ੍ਰੁਨਿ ਤੋਰਾ। ਖਰੇ ਰਹਨਿ ਕੀ ਸ਼ਕਤਿ ਨ ਹੋਈ ਤਤਛਿਨ ਹੀ ਮੁਖ ਮੋਰਾ ॥ ੩੬ ॥ ਮਾਰਿ ਮਾਰਿ ਕਰਿ ਸਿੰਘ ਪੁਕਾਰੇ ਬ੍ਰਿੰਦ ਤੁਰਕ ਸੰਘਾਰੇ। ਜੀਵਤਿ ਜੇ ਪਿਖਿ ਮ੍ਰਿਤਕ ਘਨੇਰੇ ਭਾਗਨਿ ਕੋ ਪਗ ਧਾਰੇ ॥ ੩੭ ॥ ਓਰੜ ਪਰਨੋ ਖਾਲਸਾ ਤਿਤ ਕੋ ਗੁਰ ਕਹਿ ਤਿਨਹਿ ਹਟਾਏ। ਚਮਕੇ ਖੜਗ ਬ੍ਰਿੰਦ ਹੀ ਹਾਥਨਿ ਪਹੁੰਚਤਿ ਨਿਕਟ ਚਲਾਏ ॥ ੩੮ ॥ ਤੁਰਕ ਪਹਾਰੀ ਭਏ ਪਲਾਇਨ ਪਹੁੰਚੇ ਤਹਿੰ ਲਗਿ ਜਾਈ। ਸਾਹਿਬਚੰਦ ਮਰਨੋ ਜਹਿੰ ਮਾਰਤਿ ਤਤਛਿਨ ਲੋਥ ਉਠਾਈ ॥੩੯॥ ਪਿਖਿ ਵਜੀਦਖਾਂ ਭਾਜਨੋ ਲਸ਼ਕਰ ਗਾਰ ਨਿਕਾਰਤਿ ਫੇਰੇ। 'ਕਹਾਂ ਭਯੋ ਥਿਰ ਰਹਨੋ ਨ ਕੈਸੋ ਕਨੋਂ ਨ ਅਲਪ ਰਿਪ ਹੇਰੇ' ॥੪੦॥ਰਸਾਵਲ ਫੰਦ॥ਲਈ ਲੋਥ ਚਾਲੇ। ਨਦੀ ਤੀਰ ਜਾਲੇ। ਮਚਨੋ ਜੁਧ ਭਾਰੀ। ਮਿਲੇ ਹੈਂ ਪਹਾਰੀ ॥੪੧॥ ਵਜੀਦੈ ਪਠਾਨ॥ਦਲੈ ਫੇਰਿ ਆਨਾ॥ਸਬੈ ਆਇ ਰਾਜੇ। ਬਡੀ ਲਾਜ ਲਾਜੇ[3] ॥ ੪੨ ॥ ਨਹੀਂ ਲੋਥ ਰਾਖੀ। 'ਧਿਕੈ' ਆਪ ਭਾਖੀ। ਚਹੈ[4] ਚੋਪ ਹੀਨਾ। ਨਹੀਂ ਧੀਰ ਲੀਨਾ ॥੪੩॥ ਖਰੇ ਸਿੰਘ ਹੇਰੈਂ। ਸੁ ਗੋਰੀਨਿ ਗੋਰੈਂ। ਮਨੋ ਮੇਘ ਵੁੱਠੇ[5]। ਸੁ ਓਰਾਨ ਵੁੱਠੇ[6] ॥ ੪੪ ॥ ਕ੍ਰਿਖੀ ਸੋ ਪਹਾਰੀ। ਗਿਰੈਤੇ ਅਗਾਰੀ। ਮਹਾਂ ਸਾਰ ਬਾਜਾ। ਤਬੈ ਕੈ ਨ ਭਾਜਾ ॥ ੪੫ ॥ ਹਥਾਵੱਥ ਹੋਏ। ਲਰੈਂ ਬੀਰ ਦੋਏ। ਫਿਰੈਂ ਛੁਛ ਘੋਰੇ। ਜ਼ਰੀ ਜ਼ੀਨ ਬੋਰੇ ॥੪੬॥ ਕਹੂੰ ਬਾਜ[7] ਮਾਰੇ। ਕਹੂੰ ਸ੍ਵਾਰ ਡਾਰੇ। ਕਹੂੰ ਘਾਇ ਘਾਲੇ। ਭਜੈਤੇ ਬਿਹਾਲੇ ॥ ੪੭॥ ਕਹੂੰ ਮਾਰਿ ਨੇਜੇ। ਜਮੰਧਾਮ ਭੇਜੇ। ਕਿਨੈ ਸਾਂਗ ਮਾਰੀ।ਭਈ ਫੋਰਿ ਪਾਰੀ॥੪੮॥ ਕਰਾ-ਚੋਲ ਕੋਈ। ਹਤੈ ਕੀਨਿ ਦੋਈ[8]। ਕਿਸੂ ਕੇ ਤਮਾਚੇ। ਹਤੈ ਧੂਲ ਰਾਚੇ ॥ ੪੯ ॥ ਗੁਰੂ ਕੋਰ ਤੀਰੰ। ਬਿਧੇ ਬ੍ਰਿੰਦ ਬੀਰੰ। ਪਜੇ ਪ੍ਰਾਨ ਖੋਏ। ਬਡੀ ਨੀਂਦ ਸੋਏ ॥ ੫੦ ॥ ਚਲੀ ਪੁੰਜ ਗੋਰੀ। ਮਰੇ ਦੌਨ ਓਰੀ। ਕਟਾਰੇ ਪ੍ਰਹਾਰਾ।ਕਿਨੂ ਪੇਟ ਫਾਰਾ ॥ ੫੧ ॥ ਬਜੈ ਰਾਗ ਮਾਰੂ। ਲਰੈਤੇ ਜੁਝਾਰੂ।ਮਹਾਂ ਫਾਗ[9] ਖੇਲੈਂ।

[1]ਦੁਨਾਲੀ ਬੰਦੂਕਾਂ। [2]ਤੀਰਾਂ ਨਾਲ। [3]ਲੱਜਾ ਨਾਲ ਲਜਾਇਮਾਨ ਹੋਏ। [4]ਖਿੱਝਿਆ। [5]ਮਾਨੋਂ ਬਦਲ ਵਰਖਦੇ ਹਨ। [6]ਗੜੇ ਵਰਖਾਉਂਦੇ ਹਨ।[7]ਘੋੜੇ।[8]ਮਾਰਕੇ ਦੋ ਕਰ ਵਿੱਤੇ (ਟੋਟੇ)।[9]ਹੋਲੀ।

ਮਿਲੈਂ ਪੈ ਧਕੇਲੈਂ ॥ ੫੨ ॥ ਸਿਰਖੰਡੀਛੰਦ ॥ ਕਹਿ ਕਹਿ ਕੜਕਤਿ ਕਾਲੀ ਆਮਿਖ ਭੱਖਣਾ। ਧੂੜ ਉਤੰਗ ਬਿਸਾਲੀ ਸੂਰਜ ਛਪਿ ਗਯੋ। ਚਮੂੰ ਭਈ ਬਿਕਰਾਲੀ ਮੁਖ ਪਰ ਖੇਹ ਤੇ। ਲੋਹੂ ਕਪਟ ਕਰਾਲੀ ਆਂਤ੍ਰੈ ਗਿਰਪਰੀ ॥ ੫੩ ॥ ਕੂਕਾਂ ਜੰਬੁਕ ਕੂਕੀ, ਸ੍ਵਾਨ ਪੁਕਾਰਤੇ। ਗਿੱਝਾਂ ਉਡ ਉਡਿ ਢੂਕੀ, ਕਾਕਨਿ, ਕੰਕ ਸੋ[1]ਗੁਲਕਾਂ ਚਲਿ ਚਲਿ ਸ਼ੁੰਕੀ ਉਰ ਸਿਰ ਫੋੜਤੀ। ਜੀਵਣ ਆਸ਼ਾ ਚੂਕੀ ਭੜਥੂ ਘੱਤਣਾ॥੫੪॥ਜਿਰਹਿੰ ਸੈਜੋਵਾਂ ਟੂਟੀ ਗਰ ਤੇਗਿਰ ਪਰੀ।ਲਰਤਨੋਂ ਚਮੂੰ ਨਿਖੂਟੀ ਹੂਟੀ ਓਜ ਤੇ। ਛਾਤੀ ਅਖੀਆਂ ਫੂਟੀ ਲਗਿ ਲਗਿ ਗੋਰੀਆਂ।ਬਹੁਤੀ ਬਾਛੜ ਸੂਟੀ[2] ਕਸਿ ਕਸ ਤੁਪਕ ਕੋ ॥ ੫੫ ॥ ਕਹਿੰ ਲਗਿ ਕਥੌਂ ਲਰਾਈ ਭਾਰਥ ਜਨੁ ਭਯੋ।ਮਿਟੇ ਨ ਭਟ, ਬਰਿਆਈ[3] ਕਟਿ ਕਟਿ ਕਾਟਿਤੇ। ਲੋਥਨਿ ਅਵਨੀ ਛਾਈ ਜੋ ਰਛ ਖੇਤ ਕੀ[4]। ਘਾਇਲ ਹੈ ਸਮੁਦਾਈ ਭਾਗੇ ਕੇਤਿਨੇ ॥੫੬॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਸਾਹਿਬਚੰਦ ਬੱਧ' ਪ੍ਰਸੰਗ ਬਰਨਨੰ ਨਾਮ ਚਾਰਚੱਤ੍ਵਾਰਿੰਸਤੀ ਅੰਸੂ ॥ ੪੪ ॥

੪੫. ਵਿਜੈ ਲੈਕੇ ਬਿਸਾਲੀ ਪਹੁੰਚਣਾ]।

ਦੋਹਰਾ ॥ ਔਧ ਧੂੰਧ ਬਹੁ ਧੂਮ[5] ਤੇ ਚਢੀ ਧੂਲ ਅਸਮਾਨ। ਧੂਮ ਪਰੀ[6] ਬਹੁ ਬੀਰ ਕੀ, ਮਾਨੀ ਸਭਿ ਨੈ ਆਨਿ ॥ ੧॥ਨਵਨਾਮਕਛੰਦ। ਤੜਭੜ ਤੁਪਕਨ। ਤਜਿ ਤਜਿ ਅਰਿ ਹਨਿ। ਖੜਗਨਿ ਹਤਿ ਹਤਿ। ਮਰਤਿ ਸੁ ਜਿਤ ਕਿਤ ॥੨॥ ਸਤੁਦ੍ਰਵ ਤਟ ਪਰ। ਅਟਿਕ ਸੁਭਟ ਬਰ[7]। ਰੁਪਿ ਰੁਪਿ ਲਰਿ ਕਰਿ। ਮਿਟਤਿ ਨ ਪ੍ਰਣ ਧਰਿ[8]॥੩॥ਗੁਰ ਸੁਤ ਸਰ ਖਰ[9]ਕਰਖਤ[10] ਧਨੁ ਧਰਿ[11]। ਬਲ ਬਡ ਭਰਿ ਭਰਿ। ਤਜਤਿ ਤੁਰਤ ਧਰਿ[12] ॥ ੪ ॥ ਸਰਪਨ ਸਮਸਰ। ਫੁੰਕਰਤਿ ਅਰਿ ਪਰ[13]।ਬਿਧਿ ਬਿਧਿ ਗਿਰ ਧਰਾਰਕਤ ਸੁ ਭਰਿ ਭਰਿ[14]॥੫॥ ਭਟਪਰਿ ਮਹਿਮਹਿ[15]।ਪੁਨ ਸਰ ਗਹਿ ਗਹਿਰਿਪੁ ਤਨ ਲਹਿ ਲਹਿ 'ਥਿਤ ਰਹੁ' ਕਹਿ ਕਹਿ ॥ ੬ ॥ ਰਿਸ ਉਰ ਕਰਿ ਕਰਿ। ਧਰ ਧਰਿ ਧਰ ਧਰਿ[16]।

[1]ਕਾਉਂ ਤੇ ਚਿੱਟੀਆਂ ਚੀਲਾਂ। [2]ਗੋਲੀਆਂ ਦੀ ਵਾਛੜ ਮੁੱਟੀ। [3]ਜ਼ੋਰੇ ਫੇਰੀ। [4]ਸ਼ੁਧ ਪਾਠ 'ਰਣ ਖੇਤ ਕੀ' ਜਾਪਦਾ ਹੈ; ਅਰਥ–ਰਣ ਭੂਮਕਾ ਦੀ ਪ੍ਰਿਥਵੀ ਲੋਥਾਂ ਨਾਲ ਛਾ ਗਈ। [5]ਧੂੰਏਂ ਨਾਲ। [6]ਮਸ਼ਹੂਰੀ ਹੋਈ। [7]ਅਟਕੇ (ਸਾਰੇ) ਸ੍ਰੇਸ਼ਟ ਸੂਰਮੇਂ। [8]ਭਾਵ ਜਿੰਨਾ ਚਿਰ ਪ੍ਰਾਣ ਰਹਿੰਦੇ ਹਨ, ਹਟਦੇ ਨਹੀਂ। [9]ਤਿੱਖੇ ਤੀਰ। [10]ਖਿੱਚਦਾ ਹੈ [ਆਕਰਖਤ]। [11]ਧਨੁਖ ਫੜਕੇ। [12]ਤੁਰਤ ਕਰਕੇ ਚਲਾਉਂਦਾ ਹੈ। [13]ਵੈਰੀ ਉਤੇ ਫੁੰਕਾਰ ਕੇ ਜਾ ਲਗਦੇ ਹਨ। [14]ਵਿੰਨ੍ਹ ਵਿੰਨ੍ਹ ਕੇ ਧਰਤੀ ਤੇ ਡਿਗਦੇ ਹਨ ਲਹੂ ਦੇ ਭਰੇ ਟੋਏ। [15](ਇਉਂ) ਧਰਤੀ ਉੱਤੇ ਸੂਰਮੇ ਪੈਂਦੇ ਜਾਂਦੇ ਹਨ। [16]ਧਰਤੀ (ਉਤੇ) ਧੜ (ਹੀ) ਧੜ ਧਰੀ ਜਾਂਦੇ ਹਨ।

ਅਰਿ ਅਰਿ ਅਰਿ ਹਰਿ[1]।ਸ਼ੁੰਕਤਿ ਸਰ ਖਰ॥੭॥ਚੰਚਲਾ ਛੰਦ ॥ਸ੍ਰੀ ਗੁਬਿੰਦ ਸਿੰਘ ਜੀ ਅਨੰਦ ਮੈਂ ਬਿਲੰਦ ਹੈਂਇਸਿੰਘ ਪੁੰਜ ਸੰਗ ਬਾਕ ਬੋਲਤੇ ਪ੍ਰਕੋਪ ਜੋਇ। 'ਮਾਰੀਏ ਤੁਫੰਗ ਕੋ ਜੁ ਅੱਗੁ ਆਨਿ ਕੀਨਿ ਢੋਇ। ਪੰਥ ਕੋ ਛੁਟਾਇ ਲੇਹੁ ਮੋਰ ਲੇਹੁ ਮਾਰ ਸੋਇ[2] ॥੮॥ ਦਾਖਿਯੋ ਨਦੀ ਉਰਾਰਿ ਸ਼ੂਰ ਸ਼ੱਤ੍ਰੁ ਜੋ ਸਮੂਹ। ਪਾਰਿ ਹੈ ਉਲੰਘਨੋ ਹਟਾਇ ਬੈਰਿਯਾਨਿ ਹੂਹ[3]। ਪਾਛ ਰਾਖਿ ਆਪਨੇ ਨਿਵਾਰਿਯੋ ਤੁਫੰਗ ਮਾਰਿ[4]। ਸ੍ਰੀ ਗੁਰੂ ਉਚਾਰਿ, ਸ਼ੂਨ ਸ਼ੁਧ ਸਿੰਘ ਕੋਪ ਧਾਰਿ[5] ॥੯॥ ਆਦਿ ਜੋ ਅਜੀਤ ਸਿੰਘ ਆਯਧਾਨ ਮਾਰਿ ਮੋਰਿਸ਼ੀਘ੍ਰ ਹੀ ਪਹੁੰਚਿਕੈ ਗਏ ਤਹਾਂ ਪ੍ਰਹੇਲਡਾਰ[6]। 'ਜਾਨ ਨਾਂਹਿ ਦੀਜੀਏ ਹਨੀਜੀਏ' ਉਚਾਰਿ ਊਚ। 'ਬਾਨ ਮਾਰਿ ਤੀਛਨਾ ਜਿ ਭੀਛਨਾ ਲਰੀਤਿ ਮੂਚ[7]'॥੧੦॥ ਲਲਿਤਪਦਛੰਦ॥ ਪਿਖਿ ਅਜੀਤ ਸਿੰਘ ਗਮਨੇ ਆਗੇ ਉਦੇ ਸਿੰਘ ਰਿਸ ਧਾਰੀ। ਆਲਮਸਿੰਘ ਦਯਾ ਸਿੰਘ ਪਹੁੰਚਨੋ ਮੁਹਕਮ ਸਿੰਘ ਅਗਾਰੀ॥੧੧॥ਬਖਸ਼ਸ਼ ਸਿੰਘ ਬਖਸ਼ੀਸ਼ ਸਿੰਘ ਜਗ ਈਸ਼ਰ ਸਿੰਘ ਸੁ ਕ੍ਰੋਧਾ। ਸ਼ੇਰ ਸਿੰਘ ਦੇਵਾ ਸਿੰਘ ਉਮਡਨੋ ਬਰ ਬਚਿੱਤ੍ਰ ਸਿੰਘ ਜੋਧਾ ॥ ੧੨ ॥ ਨਾਹਰ ਸਿੰਘ ਗਰਜਾ ਸਿੰਘ ਗਰਜਨੋ ਅਜਬ ਸਿੰਘ ਤਤਕਾਲਾ। ਗਯੋ ਅਜਾਇਬ ਸਿੰਘ ਤਹਾਂ ਕੋ ਸੰਤ-ਸਿੰਘ ਰਿਪੁ ਕਾਲਾ ॥ ੧੩ ॥ ਅਨਿਕ ਸਿੰਘ ਭਗਵਾਨ ਸਿੰਘ ਤਹਿਂ ਮਹਾਂ-ਸਿੰਘ ਹਯ ਪੂਰਾ। ਧਰਮ ਸਿੰਘ ਸਾਹਿਬ ਸਿੰਘ ਧਾਏ ਰਾਮ ਸਿੰਘ ਰਸ ਹੇਰਾ ॥ ੧੪ ॥ ਕਹਿਂ ਲਗਿ ਗਿਨੌਂ ਸੁਭਟ ਬਰ ਗੁਰ ਕੇ ਗਏ ਹਟਾਵਨਿ ਆਗੇ। ਚਮੂੰ ਮਲੇਛਨ ਰੋਕਤਿ ਉਤ ਤੇ ਸਿੰਘ ਸੁ ਬਰਜਨ ਲਾਗੇ ॥ ੧੫ ॥ ਦੋਨਹੁੰ ਕੇ ਭਟ ਭੇੜ[8] ਭਯੰਕਰ ਸ਼ਸਤ੍ਰ ਪੁੰਜ ਬਰਖਾਏ। ਹਥਾਵੱਥ ਹ੍ਵੈ ਕੈ ਗਥ ਜੁੱਥੇ[9] ਮਥਹਿੰ[10] ਮਾਰਿ ਉਲਟਾਏ ॥੧੬॥ ਹਲੀ ਚਮੂੰ ਅਵਲੋਕਿ[11] ਵਜੀਦੇ ਜਥੇਦਾਰ ਪਠਿ ਔਰੈ। ਤਿਤ ਕੌ ਜਾਇ[12] ਤੁਰੇਗਮ ਪੂਰਤਿ ਰੋਕ ਲਿਏ ਤਿਸ ਠੌਰੈ ॥ ੧੭ ॥ ਖਪਰੇ ਤੀਛਨ ਭੀਛਨ ਸਤਿਗੁਰ ਔਂਚਿ ਔਂਚਿ ਗਨ ਮਾਰੇ। ਹਯ ਸਮੇਤ ਰਣ ਖੇਤ ਰਹਯੋ ਸੋ ਸੰਗੀ ਕਿਤਿਕ ਸੰਘਾਰੇ ॥੧੮॥ ਉਤ ਤੇ ਸ੍ਰੀ ਅਜੀਤ ਸਿੰਘ ਮੇਰੇ ਆਗਾ ਬਿਨ ਰਿਪੁ ਕੀਨੋ। ਜੋ ਪਹੁੰਚਹਿ ਰੋਕਨ ਤਿਤ ਦਿਸ਼ਿ ਕੋ, ਹੋਇ ਸੁ ਪ੍ਰਾਨ ਬਿਹੀਨੋ॥੧੯॥ਲੂਝ ਰਹੇ ਬਹੁ ਜੂਝ ਪਰੇ[13]

[1]ਅੜਨੇ ਵਾਲੇ ਵੈਰੀਆਂ ਨੂੰ ਅੜਕੇ ਮਾਰਦੇ ਹਨ। [2]ਅੜਕੇ ਮਾਰ ਲਵਾ। [3]ਵੈਰੀਆਂ ਨੂੰ ਹੱਲਾ ਕਰਕੇ। [4]ਹੱਨੀ ਮੁਣਕੇ ਸਿੰਘਾਂ ਨੇ ਰੱਸੇ ਵਿੱਚ ਆਕੇ। [5]ਹੱਲਾ ਕਰਕੇ। [6]ਜੋ ਲਗਣਿਆਂ ਛਿੱਗ ਪੋਣ[ਮੂਚ=ਤਿਆਗਣਾ।ਭਿਗਣਾਂ]। [7]ਮੁਕਾਬਲਾ। [8]ਰੁੱਥਮਰੁੱਥਾ। [9]ਮਲ ਸਿੱਟਦੇ ਹਨ। [10](ਆਪਣੀ) ਸੈਨਾ ਹੱਲ ਖੜੋਤੀ ਵੇਖਕੇ। [11]ਉਸ ਪਾਸੇ ਨੂੰ ਜਾਇਕੇ (ਜਥੇਦਾਰ ਨੇ)। [12]ਲੜ ਕੇ ਬਹੁਤੇ ਮਰ ਗਏ।

ਗਨ, ਤਹਾਂ ਨ ਠਹਿਰਨ ਦੀਨੋ। ਸਨੇਸਨੈ ਸਲਿਤਾਜਲ ਪਾਰਹਿ ਲਰਤਿ ਪਯਾਨੋ ਕੀਨੋ॥੨੦॥ਰਿਸ ਕੋ ਧਰਿ ਧਰਿ ਬਲ ਕੋ ਕਰਿ ਕਰਿ ਲੋਕਨਿ ਢਿਰ ਢਿਰ ਚਾਹੈਂ[1]।ਪਹੁੰਚੇ ਨਹੀਂ ਅਨੇਕ ਜਤਨ ਤੇ ਮਰਿ ਮਰਿ ਗਿਰੇ ਤਹਾਂ ਹੈਂ ॥ ੨੧॥ਠਹਿਰ ਨ ਦੇਤਿ ਸਰਨਿ ਕੀ ਬਰਖਾ ਤੀਨ ਚਾਰ ਬਿਧ ਜਾਈ[2]। ਬਿਨ ਮਾਰੇ ਕੋ ਛੂਛ ਨ ਚਾਲਹਿ[3] ਹਯ ਭਟ ਮਰਿ ਸਮੁਦਾਈ ॥ ੨੨ ॥ ਆਗੈ ਗੁਰ ਸੁਤ,ਮੱਧ ਗੁਰੂ ਚਿਤ, ਪਾਛੈ ਸਿੰਘ ਜੁਝਾਰੇ।ਕਰੇ ਕਦਨ ਸ਼ੱਤ੍ਰੂ ਅਨਗਨ ਹੀ ਲੋਥ ਲੋਥ ਪਰ ਡਾਰੇ ॥੨੩॥ ਸ਼ਸਤ੍ਰਨਿ ਬਲ ਤੇ ਦੂਰ ਰਖੇ [4]ਰਿਪੁ ਸਲਿਤਾ ਤਰੀ ਸੁਖੈਨਾ।ਪਾਰ ਗੁਰੂ ਜੁਤਿ ਸਿੰਘਨਿ ਸਭਿ ਦਲ, ਉਰੇ ਮਲੇਛੀ ਸੈਨਾ ॥ ੨੪ ॥ ਸਲਿਤਾ ਬਿਖੈ ਪ੍ਰਵੇਸ਼ਨ ਚਾਹਤਿ ਪਰੈ ਤੀਰ ਅਰੁ ਗੌਰੀ। ਮਰੇ ਕਿਤਿਕ ਬਹਿ ਗਏ ਬੀਚ ਹੀ ਥਿਰਹਿਂ ਉਰਾਰਹਿਂ ਓਰੀ ॥ ੨੫ ॥ ਰਿਸ ਕੋ ਕਰਤਿ ਦੰਤ ਕੌ ਚਰਬਤਿ ਬਸ ਨਹਿਂ ਕਛੂ ਬਸਾਵੈ। ਗਰਜਹਿ ਤੋਪ ਟੋਲ ਕਹੁ ਮਾਰਹਿਂ ਖਰੇ ਹੋਨਿ ਨਹਿ ਪਾਵੈਂ ॥੨੬॥ ਭੀਮਚੰਦ ਆਦਿਕ ਸਭਿ ਰਾਜੇ ਮਿਲੇ ਵਜੀਦ ਪਠਾਨਾ[5]।ਅਬਿ ਤੌ ਪਾਰ ਪਰੇ ਦਿਢ ਹ੍ਵੈ ਕਰਿ, ਹਤਹਿਂ ਤੁਪਕ ਅਰੁ ਬਾਨਾ ॥ ੨੭ ॥ ਨਾਹਕ ਸੈਨ ਨਹੀਂ ਹਨਵਾਵਹੁ[6] ਗੁਰੂ ਸੂਰਮਾ ਭਾਰੀ। ਹਮ ਕੋ ਕਹਤਿ ਹੁਤੇ ਕਸ਼ਾ ਹੋਯੋ ਅਬਿ ਤੁਮ ਲੇਹੁ ਨਿਹਾਰੀ ॥ ੨੮ ॥ ਚਮੂੰ ਅਲਪ ਹੈ ਚਾਕਰ ਨਾਂਹਿਨ, ਲਾਖਹੁ ਸੰਗ ਲਛੱਤਾ[7]। ਗਹਿਬੇ ਮਹਿਂ ਤਜ਼ਿਤਾ ਨਹਿ ਆਵਹਿਂ[8], ਤਿਮ ਗੁਰ ਬੀਰ ਦਿਖਤਾ ॥ ੨੯ ॥ ਕਰਹੁ ਸੰਭਾਲਨ ਘਾਇਲ ਮ੍ਰਿੱਤਕ ਘਾਲਨੋ ਦੂਰ ਸੁ ਛੇਰਾ। ਹਮਰੇ ਦੇਸ਼ ਨਹੀਂ ਗੁਰ ਥਿਰ ਅਬਿ ਨਦੀ ਤੀਰ ਪਰ ਹੋਰਾ[9] ॥੩੦॥ ਬਿਸਮਸੋ ਤਬਿ ਵਜੀਦਖਾਂ ਬੋਲਸੋ [10]ਅਚਰਜ ਕੀਨ ਗਯੋ ਹੈ[11]। ਜਲ ਪ੍ਰਵਾਹ ਸਮ ਰੁਕਸੋ ਨ ਕਿਮਹੂੰ ਮਾਰਤਿ ਪਾਰ ਭਯੋ ਹੈ ॥ ੩੧ ॥ ਪੁੰਜ ਸੁਭਟ ਕੋ ਖੇਤ ਪਰਸੋ ਪਿਖਿ ਪੁਰੀ ਨ ਚਿਤ ਕੀ ਬਾਂਛੇ। ਪਕਰਸੋ ਗਯੋ ਨ ਭਯੋ ਸੰਘਾਰਨਿ, ਬਿਜੈ ਲੇਤਿ ਗੁਰ ਗਾਛੇ[12]॥੩੨॥ ਰਿਦੈ ਬਿਸੂਰਤਿ ਮੂਰਖ ਮਿਲਿਕੈ ਮਹਿਮਾ ਤੇ ਅਨਜਾਨੇ। ਭਜਿ ਸਲਿਤਾ ਤਟ ਦੂਰ ਪਿਛੇ ਹਟ ਡੇਰਾ ਪਾਇ ਸਥਾਨੇ ॥੩੩॥–ਗੁਰ ਕੀ ਤੋਪ ਨ ਗੋਰਾ ਪਹੁੰਚਹਿਂ[13]–ਕੋਸਕ ਤਜਿ ਕਰਿ ਆਏ । ਕਰਿ ਤਕਰਾਈ ਅਨਿਕ

---

[1]ਚਾਹੰਦੇ ਹਨ (ਪਹਾੜੀਏ)। [2]ਵਿੰਨ੍ਹੇ ਜਾਂਦੇ ਹਨ। [3]ਖਾਲੀ ਨਹੀਂ ਚਲਦਾ (ਬਾਨ)। [4]ਮਰਵਾਓ। [5]ਲੱਖਾਂ ਦੇ ਨਾਲ (ਗੁਰੂ) ਲੜਦਾ ਹੈ। [6](ਜਿਵੇਂ) ਬਿਜਲੀ ਢਲ਼ੀ ਨਹੀਂ ਜਾਂਦੀ। [7]ਕਰ ਗਏ ਹਨ। [8]ਸਰੋਂ ਜੋ ਲੈਕੇ (ਪਾਰ) ਗੁਰੂ ਜੀ ਚਲੇ ਗਏ। [9]ਗੁਰਾਂ ਦੀ ਤੋਪ ਦਾ ਗੋਲਾ ਨਾ ਆ ਪੁਜੇ।

ਬਿਧਿਨਿ ਕੀ ਥਿਰ ਸੁਚੈਤਿ ਸਮੁਦਾਏ॥੩੪॥ਜਾਗ੍ਰਤ ਰਹੈ–ਨ ਆਇ ਪਰੈ ਗੁਰ–ਕਸਿ ਤੁਫੈਗ ਧਰਿ ਹਾਥੈਂ । ਮਰਹਿੰ ਅਨਿਕ ਕੋ ਕਰਹਿ ਸੰਭਾਰਨ[1]? ਪਰੇ ਮਿਲੈ ਰਜ ਸਾਥੈਂ ॥ ੩੫ ॥ ਭੀਮਚੰਦ ਕਰ ਬੰਦਿ ਬਿਨੈ ਕਹਿ ਦੇ ਬਹੁ ਦਰਬ ਉਤੈਗਾ। ਅਪਰ ਅਜਾਇਬ ਵਸਤੂ ਦੇ ਕਰਿ ਇਕ ਸ਼ਿੰਗਾਰ ਮਤੈਗਾ ॥ ੩੬ ॥ 'ਆਨਿ ਬਚਾਯਹੁ ਭਏ ਸਹਾਇਕ ਨਤੁ ਗੁਰ ਦੇਸ਼ ਨਿਕਾਰੈ[2]। ਅਬਿ ਥਸਿਬੋ ਹੁਇ ਸੈਲ ਬਿਖੈ ਹਮ ਗੁਰੂ ਭਯੋ ਜਬਿ ਪਾਰੈ'॥੩੭॥ਇੱਤਮਾਦਿਕ ਕਹਿ ਰੁਖਸਦ ਕੀਨਸਿ 'ਪੁਰਿ ਸਿਰੰਦ ਅਬਿ ਜਾਵੋ। ਹਮ ਹਜ਼ਰਤ ਕੋ ਨਿਤ ਗ਼ੁਲਾਮ ਹੈਂ ਭੀਰ ਪਰੇ ਤਬਿ ਆਵੋ ॥ ੩੮ ॥ ਹੋਤਿ ਪ੍ਰਾਤਿ ਕੋ ਹਮ ਨਿਜ ਘਰਮਹਿ ਜੈ ਹੈਂ,ਮਿਟੀ ਲਰਾਈ'।ਸਕਲ ਸੈਲਪਤਿ ਸ਼ੁਭੈ ਸਨ ਮਿਲਿ ਪਹੁੰਚੇ ਨਿਜ ਨਿਜ ਥਾਂਈ ॥ ੩੯ ॥ ਰੁਦਨ ਪੀਟਬੋ ਸ਼ੋਕ ਮਹਾਨਾ ਗਿਰ ਗਨ ਘਰ ਘਰ ਹੋਵਾ । ਕਿਸ ਕੋ ਸੁਤ, ਪਿਤ, ਭ੍ਰਾਤਾ, ਪਤਿ ਹਤਿ ਅਪਨਿ ਸੰਬੰਧਨਿ ਜੋਵਾ ॥੪੦॥ਭੀਮਚੰਦ ਕੋ ਗਾਰਿ ਨਿਕਾਰਹਿੰ ਪ੍ਰਜਾ ਸੁਭਟ ਮਰਿਵਾਏ।ਸਾਹਿਬ ਕਰਾਮਾਤਿ ਸੰਗ ਭਿਰਿਕੈ ਕਸਾ ਲੀਨਸਿ ਦੁਖ ਪਾਏ' ॥੪੧॥ ਸ਼੍ਰੀ ਗੁਰ ਮਹਾਰਾਜ ਤਟਪਰਲੇ ਸੁਖ ਸੋਂ ਕਰਿਬਿਸਰਾਮਾ।ਘਾਇਲ ਸਕਲ ਸੰਭਾਰਨਿ ਕੀਨੇ ਅਰੇ ਕੀਨਿ ਰਣ ਕਾਮਾ॥ ੪੨ ॥ ਮ੍ਰਿਤਕ ਸਿੰਘ ਸਭਿ ਦਾਹ ਕਰਾਏ ਪਹੁੰਚਾਏ ਸੁਰਲੋਕਾ । ਸਾਲਪੱਤ੍ਰ ਘਾਯਲ ਪਰ ਲਾਏ ਪੀਰ ਮਿਟੀ, ਨਹਿੰ ਸ਼ੋਕਾ ॥ ੪੩ ॥ ਡੇਰਾ ਕਰਿ ਅਰਾਮ ਭਟ ਸਗਰੇ ਖਾਨ ਪਾਨ ਸਭਿ ਕੀਨਾ। ਸੁਪਤਿ ਜਥਾ ਸੁਖ ਰਾਤਿ ਬਿਤਾਈ ਭਈ ਪ੍ਰਾਤਿ ਤਮ ਛੀਨਾ ॥ ੪੪ ॥ ਰਾਵ ਬਿਸਾਲੀ ਕੋ ਤਬਿ ਆਯਹੁ ਚਰਨ ਸਰੋਜਨ ਬੰਦੇ । ਕਰਹਿ ਬਾਰਤਾ ਸੰਘਰ ਕੇਰੀ ਹੋਵਤਿ ਰਿਦੈ ਅਨੰਦੇ ॥ ੪੫ ॥ 'ਧੰਨ ਗੁਰੂ ਪੂਰਨ ਪ੍ਰਭੂ ! ਕਰਤਾ ਸਮਸਰ ਆਨ ਨ ਕੋਈ । ਭੀਮ ਚੰਦ ਹੈਕਾਰ ਨਿਕੰਦਾ ਤੁਰਕਨਿ ਕੀ ਪਤ ਖੋਈ॥੪੬॥ ਪਾਰ ਸਥਾਨ ਖੇਤ ਰਣ ਮਾਂਹੀ ਸੰਕੀਰਨ[3] ਨਰ ਘੋਰਾ[4] । ਜਿਤ ਕਿਤ ਮਰੇ ਪਰੇ ਦ੍ਰਿਸ਼ਟਾਵੈਂ,ਕੂਕੈਂ ਜੰਬੁਕ ਘੋਰਾ[5]॥੪੭॥ ਗ੍ਰਿੱਧ ਫਿਰੈਂ ਤਹਿੰ ਭਈ ਹਜ਼ਾਰਹੁੰ, ਸ੍ਵਾਨ ਪੁਕਾਰਤਿ ਬ੍ਰਿੰਦਾ । ਕਈ ਦਿਵਸ ਲੌ ਖਾਇ ਅਘਾਵਹਿੰ ਖੁਰਨੋ ਨ ਪਰਨੋ ਬਿਲੰਦਾ[6] ॥ ੪੮ ॥ ਮੁਝ ਕੋ ਜਾਨ ਆਪਨੋ ਚੇਰਾ,ਨਗਰਚਲਹੁ ਦ੍ਰਿਗ ਹੋਰੋ।ਚਰਨ ਸਰੋਜਨ ਪਾਇ ਨਿਕੋ ਤਹਿੰ

[1]ਕੌਣ ਸੰਭਾਲੇ । [2]ਨਹੀਂ ਤਾਂ ਗੁਰੂ ਨੇ ਸਾਨੂੰ ਦੇਸੋਂ ਕੱਢ ਦੇਣਾ ਸੀ । [3]ਖਿੰਡੇ ਪਏ । [4]ਆਦਮੀ ਤੇ ਘੋੜੇ । [5]ਭਿਆਨਕ । [6]ਇਹ ਖਿਆ ਹੈ ਖੁਰਿਆ ਨਹੀਂ (ਮੁਰਦਿਆਂ ਦਾ ਮਾਸ) ।

ਪਾਵਨ ਕੀਜਹਿ ਮੋਰੋ ॥ ੪੯ ॥ ਵਸਤੁ ਦਾਸ ਕੀ ਘਰ ਤੇ ਆਦਿਕ ਸਭਿ ਅਪਨੀ ਪ੍ਰਭੁ ਜਾਨੋ।ਚਹਹੁ ਸੁ ਬਰਤਹੁ ਕਰੁਨਾ ਕਰਿਕੈ ਮਨ ਭਾਵਤਿ ਸੁਖ ਠਾਨੋ'॥੫੦॥ਇਸ ਪ੍ਰਕਾਰ ਬਹੁ ਪ੍ਰੇਮ ਪੇਖਿ ਕਰਿ ਸਤਿਗੁਰ ਭਏ ਕ੍ਰਿਪਾਲਾ। ਜ਼ੀਨ ਪਵਾਇ ਕਰਾਯੋ ਦ੍ਰੁਦਭਿ ਦੀਰਘ ਨਾਦ ਉਠਾਲਾ ॥ ੫੧ ॥ ਕਰਸੋ ਕੂਚ ਪ੍ਰਭੁ ਰਾਵ ਸੰਗ ਲੇ ਬਾਤਹਿੰ ਕਰਤਿ ਪਯਾਨੇ। ਦੇਖਿ ਸਰੂਪ ਤ੍ਰਿਪਤ ਨਹਿੰ ਹੋਵਤਿ, ਰਹੈ ਬਿਰਾਜ ਮਹਾਨੇ[1] ॥ ੫੨ ॥ ਆਨਿ ਉਤਾਰੇ ਅਨਿਕ ਭਾਉ ਕਰਿ ਸੇਵਾ ਮਹਿੰ ਮਨ ਲਾਯੋ। ਬਾਂਛਤਿ ਵਸਤੁ ਪ੍ਰੇਮ ਤੇ ਦੇ ਕਰਿ ਰਿਦੈ ਅਧਿਕ ਹੁਲਖਾਯੋ ॥ ੫੩ ॥ ਸ਼ੀ ਅਜੀਤ ਸਿੰਘ ਸਰਬ ਖਾਲਸਾ ਰਾਵ ਭਾਵ ਕੋ ਹੋਰੇ। ਸ੍ਰੀ ਪ੍ਰਭੁ ਨਿਕਟ ਪ੍ਰਸ਼ੰਸਾ ਠਾਨਤਿ 'ਪ੍ਰੇਮੀ ਭਾਗ ਬਡੇਰੇ' ॥ ੫੪ ॥ ਸਰਬ ਭਾਂਤਿ ਕਰਿ ਸਭਿਹੂੰ ਸੁਖ ਭਾ ਬਾਂਛਤਿ ਵਸਤੁ ਪੁਚਾਈ। ਖਾਨ ਪਾਨ ਕਰਿ ਅਧਿਕ ਅਨੰਦੇ ਗੁਰ ਤੇ ਖੁਸ਼ੀ ਕਰਾਈ ॥ ੫੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰਤੇ 'ਬਿਸਾਲੀ' ਪ੍ਰਸੰਗ ਬਰਨਨੰ ਨਾਮ ਪੰਚ ਚਤ੍ਵਾਰਿੰਸਤੀ ਅੰਸੂ ॥ ੪੫॥

੪੬. [ਬਿਸਾਲੀ ਭੇਰਾ ; ਸਿੰਘਾਂ ਦਾ ਪਹਾੜੀਆਂ ਨਾਲ ਜੰਗ]।

ਦੋਹਰਾ ॥ ਬਸੇ ਬਿਸਾਲੀ ਨਗਰ ਮਹਿੰ ਗੁਰੂ ਗ਼ਰੀਬ ਨਿਵਾਜ। ਆਇ ਰਾਵ ਬੰਦਨ ਕਰੈ ਸੇਵੈ ਜਿਤੇਕ ਸਮਾਜ ॥੧॥ ਚੌਪਈ ॥ ਬੈਠੇ ਨਿਕਟ ਬਾਕ ਗੁਰੂ ਸੁਨੈ। ਭਾਗ ਆਪਨੇ ਦੀਰਘ ਗੁਨੈ। ਸਗਲ ਖਾਲਸੇ ਲਗਹਿ ਦਿਵਾਨ।ਸ਼੍ਰੀ ਅਜੀਤ ਸਿੰਘ ਬਿਤ ਹੁਇਂ ਆਨਿ ॥ ੨ ॥ ਬੋਲਸੋ ਰਾਵ 'ਸੈਲਪਤਿ ਅੰਧੇ। ਰਾਵਰਿ ਸਾਥ ਬੈਰ ਬਡ ਬੰਧੇ।ਲੋਕ ਪ੍ਰਲੋਕ ਖੋਇ ਜਿਨ ਲੀਨੋ।ਮਹਾਂ ਕੁਕਾਜ ਆਪਨੋ ਕੀਨੋ ॥੩ ॥ ਅਪਜਸੁ ਜਗ ਮਹਿੰ ਬਹੁ ਬਿਸਤਾਰਾ। ਬਾਰਿ ਅਨੇਕ ਲਰਤਿ ਰਣ ਹਾਰਾ।ਸੁਨਹਿ ਸ਼ੂਣ ਮਨ ਜੋ ਕਰਤੂਤ। ਕਹੈ ਗਿਰੇਸ਼ੁਨਿ ਬਿਖੈ ਕੁਪੂਤ॥੪॥ਬਾਰਿ ਬਾਰਿ ਤੁਰਕਾਨਿ ਅਗਾਰੀ।ਨਿੰਮ੍ਹੀ ਹੋਤਿ ਦੇਤਿ ਧਨਭਾਰੀ। ਹਾਰਨੋ ਧਰਮ ਹਿੰਦੂਅਨਿ ਕੇਰਾ। ਬਨਹਿ ਦੀਨ ਬੋਲਤਿ–ਮੈਂ ਚਰਾ-॥੫॥ ਆਨਕਾਨਿ ਜੇ ਰਾਖਤਿ ਰਾਜਾ[2]।ਕੋ ਇਮ ਕਰਹਿ ਜੁ ਕੀਨਿ ਕਕਾਜਾ।ਧਿਕ ਧਿਕ ਬਾਰ ਬਾਰਿ ਇਸ ਕਹੈਂ। ਸਤਿਗੁਰ ਸੰਗ ਬਿਰੋਧੀ ਲਹੈਂ ॥ ੬ ॥ ਰਾਜ ਤੇਜ ਸ਼ਸਤ੍ਰਨਿ ਬਲ ਤਯਾਗਾ।ਮਹਾਂ ਰੇਕਤਾ ਕੇ ਮਗ ਲਾਗਾ।ਤ ਸਕਰ ਸਮ-ਸਰ ਕਰਿਕੈ ਪੰਮਾਂ। ਚੂਨ ਧੋਨੁ ਲੇ ਗਧੋ ਕੁਕੰਮਾ[3] ॥ ੭ ॥ ਕਰੀ ਚੁਕ੍ਰਿੱਤ

---

[1]ਭਾਵ (ਜੋ ਉਸ ਵੇਲੇ) ਬਹੁਤ ਸ਼ੋਭਾ ਦੇ ਰਿਹਾ ਸੀ। [ਵਿਰਾਜਨਾ=ਬਹੁਤ ਸ਼ੋਭਾ ਦੇਣਾ]। [2]ਗੁਰੂ ਜੀ ਦੇ। [3]ਆਨ ਤੇ ਕਾਣ ਨੂੰ ਦੱਖਣ ਵਾਲਾ ਜੇ ਰਾਜਾ ਹੁੰਦਾ ਤਾਂ। [3]ਕੁਕਰਮੀ।

ਆਨ[1] ਕੋ ਦੀਨ।ਬੀਚਕ[2]ਬਨਿ ਪ੍ਰਪੰਚ[3]ਅਸ ਕੀਨ।ਮਹਾਂ ਪਰਾਜਯ[4]ਕੋਇਹ ਲੱਛਣ। ਹਸਹਿੰ ਧਿਕਾਰਹਿੰ ਸਕਲ ਬਿਚੱਛਨ ॥ ੮ ॥ ਤੁਮ ਕੋ ਪੈਨਨ ਸੁਜਸੁ ਬਿਸਤਾਰਾ। ਮਾਨ ਆਨ"ਬਡ ਧਰਮ ਦਿਖਾਰ।ਰਾਵਰਿ ਬਿਨਾ ਕੌਨ ਅਬਿ ਕਰੈ। ਰਿਪੁ ਕੋ ਕਹੋ ਆਨ ਕੋ ਧਰੈ[6] ॥ ੯ ॥ ਅਪਨੋ ਨਗਰ ਬਿਸਾਲ ਬਸੈਤਾ[7]। ਨਿਕਸੈ ਸਭਿ ਕਿਛੁ ਤ੍ਰਾਗਿ ਤੁਰੈਤਾ[7]। ਸੁਨਿ ਕਰਿ ਦਯਾ ਸਿੰਘ ਤਬਿ ਕਹਯੋ।'ਕਰਯੋ ਕੁਕਰਮ ਸਭਿਨਿ ਹੂੰ ਲਹਯੋ॥੧੦ ॥ ਬਡੇ ਪੁਰਖ ਕੂਰੇ ਕਰਿ ਮਾਰਤਿ। ਤਾਵਤ ਅਧਿਕ ਛਿਮਾ ਕਰਿ ਡਾਰਤਿ। ਮਹਾਂ ਦੁਸ਼ਟ ਸੁਖ ਸੋਂ ਨਹਿੰ ਬਸੈ। ਪੰਥ ਖਾਲਸਾ ਸਿਰ ਪਰ ਲਸੈ[8] ॥ ੧੧ ॥ ਜੋਕਰਿ ਸ਼ਰਣ ਪਰਤਿ ਸੋ ਆਇ। ਰਾਜ ਤੇਜ ਪਰਤਾਪ ਅਧਿਕਾਇ। ਲੋਕ ਪਲੋਕ ਸੁਖੀ ਨਿਤ ਰਹਤਿ। ਸਕਲ ਜਗਤ ਮਹਿੰ ਜਸੁ ਕੋ ਲਹਤਿ[7] ॥੧੨॥ ਬੋਲੇ ਕਲ-ਜ਼ੀਧਰ ਮੁਸਕਾਵਤਿ। 'ਇਹ ਨਿਰਭਾਗ ਨਹੀਂ ਕੁਛ ਪਾਵਤਿ। ਪੰਥ ਖਾਲ-ਸਾ ਹਮ ਉਪਜਾਯੋ। ਰਾਜ ਤੇਜ ਨਿਤ ਵਧਹਿ ਸਵਾਯੋ॥੧੩॥ਸਕਲ ਸੈਲ-ਪਤਿ ਕੋ ਦੁਖਦਾਈ। ਤ੍ਰਸਤਿ ਹੋਇ ਪਰਿ ਹੈਂ ਸ਼ਰਨਾਈ[9]। ਛੀਨਹਿ ਦੇਸ਼ ਕਿ ਲੈਹੈ ਦੰਡ। ਜੋਕਰਿ ਲਰਹਿੰ ਹੋਇੰ ਖੰਡ ਖੰਡ ॥੧੪॥ ਕੋਤਿਕ ਬਰਖਨ ਮਹਿੰ ਇਕ ਸਿੱਖਨ[10]। ਪਰਹਿ ਸਭਿਨਿ ਪਰ, ਕਥਾ ਭਵਿੱਖਨ। ਤੁਰਕਨ ਸਹਿਤ ਸੈਲ਼ਪਤਿ ਸਾਰੇ। ਕੌ ਕੋ ਬਚਹਿ, ਜਾਹਿੰ ਤਬਿ ਮਾਰੇ ॥ ੧੫ ॥ ਦੇਸ਼ ਉਜਾਰਹਿ ਧੂਮ ਉਠਾਵਹਿ। ਲੂਟ ਕੂਟ ਕਰਿ ਸਭਿਨਿ ਤ੍ਰਸਾਵਹਿ। ਅਬਿ ਤੌ ਹਮ ਨੇ ਖੇਲ ਪਸਾਰੀ।ਸੀਖਹਿ ਪੰਥ ਕਰਨ ਰਨ ਭਾਰੀ[11]॥੧੬॥ ਸ਼ਰਣ ਪਰਹਿ ਨਿਤ ਹੋਹਿ ਉਬਾਰਨ[12]।ਨਾਂਹਿ ਤ ਸਹਿਤ ਬੰਸ ਹੁਇ ਮਾਰਨ।ਇਕ ਸਹੰਸ[13] ਕੋਸ ਜਿਨ[14] ਰਾਜ। ਚੱਕ੍ਰਵਰਤਿ ਕੋ ਸਿਰ ਪਰ ਤਾਜ ॥ ੧੭ ॥ ਹਮ ਤਿਸ ਕੀ ਜਰ ਕਰਹਿੰ ਉਖਾਰਨ। ਰਾਜ ਤੇਜ ਬਿਨਸੈ ਬਡ ਦਾਰੁਨ। ਸੈਲਪਤੀ ਗਿਨਤੀ ਕਿਸ ਬਿਖੈ। ਅਬਿ ਤੌ ਪੰਥ ਲਰਨ ਹੀ ਸਿਖੈ[7] ॥ ੧੮ ॥ ਇਮ ਸੁਨਿ ਰਾਵ ਹਰਖ ਚਿਤ ਭਯੋ।ਬੈਠਿ ਕਿਤਿਕ ਚਿਰ ਘਰ ਉਠਿ ਗਯੋ। ਰਿਦੈ ਸਰਾਹਤਿ–ਗੁਰ ਬਡ ਤੇਜ।ਕੋ ਇਨਕੇ ਸਮ ਮਹਾਂ ਮਜੇਜ[15]–॥੧੯॥

[1] ਰਸਮ। [2] ਠੱਗ। [3] ਫਰੇਬ। [4] ਹਾਰ। [5] ਸੁਰੰਦ। [6] ਵੈਰੀ ਦੇ ਕਹਿਆਂ ਸਹੁੰ ਨੂੰ ਕੌਣ ਮੰਨਦਾ ਹੈ। [7] ਭਾਰੀ ਵਸਦਾ ਸੀ। [8] ਚਮਕੇਗਾ। [9] ਡਰਕੇ ਸ਼ਰਣੀ ਪੈਣਗੇ। [10] ਮਹਾਰਾਜਾ ਰਣਜੀਤ ਸਿੰਘ ਵਲ ਇਸ਼ਾਰਾ ਹੈ। [11] ਭਾਰੀ ਜੰਗ ਕਰਨਾ। [12] ਤਰਨ ਪਏ ਬਚਣਗੇ। [13] ਇਕ ਹਜ਼ਾਰ। [14] ਭਾਵ ਨੂੰਹਾਂ ਦਾ। [15] ਉੱਚੇ ਸੁਭਾਵ ਵਾਲਾ, ਚੜ੍ਹਦੀਆਂ ਕਲਾਂ ਵਾਲਾ। (ਅ) ਮਿਜ਼ਾਜ=ਖੂ, ਸੁਭਾਵ, ਪੰਜਾਬੀ ਵਿਚ 'ਮਿਜ਼ਾਜ' ਕਦੇ ਟੇਕਾਰੀ ਤੇ ਕਦੇ ਉੱਚ ਸੁਰਤੇ ਲਈ ਬੀ ਵਰਤ ਲੈਂਦੇ ਹਨ।

ਚਾਵਰ ਚੂਨ ਪਹਿਤ ਘ੍ਰਿਤ ਆਛੇ। ਪਹੁਚਾਵਤਿ ਜੋਤਿਕ ਹੁਇ ਥਾਂਛੇ।ਤ੍ਰਿਣ ਕਾਸ਼ਟ ਕੀ ਸਗਰੀ ਸੇਵਾ। ਕਰਤਿ ਪ੍ਰਸੰਨ ਹੋਤੁ ਗੁਰਦੇਵਾ॥ ੨੦ ॥ ਦੁਇ ਤ੍ਰੈ ਥਾਸੁਰ ਜਥਹਿ ਬਿਤਾਏ। ਪੁਨ ਰਣਜੀਤ ਨਗਾਰਾ ਵਾਏ[1]।ਕਰਿ ਅਖੇਰ ਕੋ ਵਹਿਰ ਬਹਾਨਾ।ਭਏ ਅਰੂਢਨਿ ਗੁਰ ਭਗਵਾਨਾ॥੨੧ ॥ ਉਤਰ ਉਰਾਰ ਨਦੀ ਤੇ ਆਏ। ਬਿਚਰਤਿ ਬਨ ਕੇਤਿਕ ਮ੍ਰਿਗ ਘਾਏ। ਤੁਰਕ ਪਰਾਜੈ ਪਾਇ ਬਿਸਾਲਾ। ਪਸ਼ਚਾਤਾਪ ਕਰਤਿ ਪੁਰਿ ਚਾਲਾ[2] ॥ ੨੨ ॥–ਸੁਭਟ ਹਜ਼ਾਰਹੁੰ ਕਰਿ ਮਰਿਵਾਵਨ[3]।ਨਹਿੰ ਗੁਰ ਗਹਨੋ ਗਯੋ ਕੋ ਘਾਵਨ[4]। ਚਮ੍ਹੂੰ ਮਾਰਿ[5] ਨਦ ਪਾਰਿ ਉਤਰਿਗਾ। ਏਕ ਸੈਧੀ ਤੁਰਕ ਸੁ ਮਰਿਗਾ–॥ ੨੩ ॥ ਇਮ ਪਛੁਤਾਵਤਿ ਗਯੋ ਸਿਰੰਦ। ਪਾਇ ਨਮੋਸ਼ੀ ਸ਼ੋਕ ਬਿਲੰਦ। ਭੀਮਚੰਦ ਕੇ ਭਟ ਸਮੁਦਾਈ। ਉਤਰੇ ਕਿਤ ਕਿਤ ਹਿਤ ਤਕਰਾਈ ॥ ੨੪ ॥ ਸੁਨਿ ਸਤਿਗੁਰ ਕੋ ਬਜਤਿ ਨਗਾਰਾ। ਤੂਰਜਤਿ ਤੁਰਤ ਕਰਤਿ ਭੇ ਤਯਾਰਾ। ਗਯੋ ਖਾਲਸਾ ਜਿਤ ਸੋ ਜੋਏ[6]। ਦੋਨਹੁੰ ਦਲ ਮੁਕਾਬਲੇ ਹੋਏ ॥ ੨੫ ॥ ਚਲੀ ਤੁਫੈਗੈਂ ਗੁਲਕਾ ਸੰਗ।ਕਰੇ ਪਹਾਰੀ ਅੰਗਨ ਭੰਗ।ਸ਼੍ਰੀ ਪ੍ਰਭੁ ਨਹਿੰ ਤਿਸ ਕੀ ਦਿਸ਼ਿ ਗਏ। ਕਿਤਿਕ ਸਿੰਘ ਪਹੁੰਚੇ ਰਨ ਭਏ ॥੨੬॥ ਹਯ ਧਵਾਇ ਕਰਿ ਤਾਕਤਿ ਮਾਰੈਂ। ਦੜ ਗਿਰ ਪਰਹਿੰ ਨ ਬਹੁਰ ਸੰਭਾਰੈਂ। ਕੇਤਿਕ ਚਿਰ ਲੌਂ ਅਰੇ ਪਹਾਰੀ। ਉਮਡੇ ਸਿੰਘ ਬੀਰ ਬਲਿ ਭਾਰੀ ॥ ੨੭ ॥ ਹੋਲਾ ਘਾਲਿ ਪਰੇ ਇਕ ਬਾਰੇ।ਊਚ ਪੁਕਾਰਤਿ 'ਮਾਰਹੁ ਮਾਰੇ'।ਬੀਚ ਪ੍ਰਵੇਸ਼ੇ ਤਿਨ ਕੇ ਜਾਇ। ਦੀਰਘ ਤੋਮਰ ਹਤੇ ਰਿਸਾਇ ॥ ੨੮॥ ਖੜਗ ਨਿਕਾਸਿ ਬਿਨਾਸ਼ਨਿ ਕਰੇ। ਭਜੇ ਗਿਰਨਿ ਨਰ ਛਰ ਉਰ ਧਰੇ। ਤਿਨ ਮਹੁੰ ਕੇਤਿਕ ਮਾਰਿ ਗਿਰਾਏ। ਅਪਰ ਪ੍ਰਾਨ ਪ੍ਰਿਯ ਕਰਤਿ[7] ਪਲਾਏ ॥ ੨੯ ॥ ਲੂਟ ਕੂਟ ਲੀਨਸਿ ਤਿਨ ਡੇਰਾ। ਹਯ ਆਯੁਧ ਆਦਿਕ ਜੋ ਹੇਰਾ। ਕੇਤਿਕ ਗ੍ਰਾਮ ਮਾਰ ਕਰਿ ਫਿਰੇ। ਆਇ ਮਿਲੇ ਗੁਰ ਦਰਸ਼ਨ ਕਰੇ ॥੩੦॥ ਮਿਲਨੋ ਖਾਲਸਾ ਬਹੁ ਗਰਜਾਵੈ। ਵਾਹਿਗੁਰੂ ਕੀ ਫਤੇ ਉਲਾਵੈ। ਕਰਤਿ ਅਖੇਰ ਪ੍ਰਭੁ ਹਟਿ ਆਏ। ਸਲਿਤਾ ਉਤਰਿ ਸਿਵਰ ਦਰਸਾਏ ॥ ੩੧ ॥ ਤਜੇ ਤੁਰੰਗਮ ਕਿਯ ਬਿਸਰਾਮੂ। ਭਰੇ ਸਕਲ ਹੀ ਗਿਰ ਕੇ ਗ੍ਰਾਮੂ। ਲੈ ਲੈ ਭਾਜਰ[8] ਦੂਰ ਸਿਧਾਏ। ਬਸੇ ਅਨਤ

---

[1]ਵਜਾਇਆ। [2]ਨਹਿਰ ਨੂੰ ਚਲਾ ਗਿਆ ਸੀ। [3]ਭਾਵ, ਮੈਂ ਮਰਵਾ ਲਏ। [4]ਮਾਰਨਾਂ ਤਾਂ ਕਿਤੇ ਰਿਹਾ ਗੁਰੂ ਫੜਿਆ ਭੀ ਨਹੀਂ ਗਿਆ। [5](ਸਾਡੀ) ਫੌਜ ਨੂੰ ਮਾਰਕੇ। [6]ਜਿਧਰ ਖਾਲਸੇ ਨੇ ਉਹ ਫੇਰ ਉਧਰ ਨੂੰ ਗਏ। [7]ਪ੍ਰਾਣ ਪਿਆਰੇ ਕਰਕੇ। [8]ਭਾਵ ਭਾਜੜ ਪੈ ਗਈ ਦੂਰ ਚਲੇ ਗਏ।

ਥਲ ਥਾਮ ਕਿ ਦਾਏ[1] ॥੩੨॥ ਬਿਗਰਜੋ ਦਰਬ ਮਾਮਲਾ[2] ਜਥੈ। ਭੀਮਚੰਦ ਕੋ ਚਿਤ ਦੁਖਿ ਤਥੈ। ਬਸ ਨ ਬਸਾਇ ਬਿਸੂਰਤਿ ਭਾਰੀ। ਗੁਰ ਬਿਰੋਧ ਤੇ ਅਧਿਕ ਬਿਗਾਰੀ ॥੩੩॥ ਇਤ ਸਤਿਗੁਰ ਨਿਤ ਕਰਤਿ ਬਿਲਾਸਾ। ਚਢੇ ਅਖੇਰ ਨਿਹਾਰਿ ਤਮਾਸ਼ਾ[3]। ਸੰਗਤਿ ਦਰਸ਼ਨ ਕੋ ਤਹਿਂ ਜਾਵੈ।ਸੁਨਿ ਸੁਨਿ ਸਿੰਘ ਦੇਸ਼ ਤੇ ਆਵੈਂ ॥੩੪॥ ਦਰਬ ਵਸਤੁ ਗਨ ਹਯ ਹੱਥਯਾਰ। ਲਗਹਿਂ ਅਕੋਰਨਿ ਕੇ ਅੰਬਾਰ। ਅਧਿਕ ਤਿਹਾਵਲ ਨਿਤਪ੍ਰਤਿ ਹੋਵੈ। ਬ੍ਰਿੰਦ ਇਕੱਤ੍ਰ ਦਰਸ ਕੋ ਜੋਵੈਂ ॥ ੩੫ ॥ ਚਢਹਿਂ ਪ੍ਰਭੂ ਹਯ ਵਹਿਰ ਸਿਧਾਵਹਿਂ। ਹਿਤ ਅਖੇਰ ਸਲਿਤਾ ਲੰਘ ਆਵਹਿਂ। ਬਾਜਤਿ ਬਡ ਰਣਜੀਤ ਦਮਾਮਾ। ਸੁਨਿ ਖਲਭਲ ਹੁਇ ਸ਼ੱਤ੍ਰੁਨਿ ਧਾਮਾ॥੩੬॥ਦੂਰ ਦੂਰ ਲਗਿ ਜਾਹਿਂ ਅਖੇਰ। ਸੁਨਿ ਕੋ ਆਇ ਸਕੈ ਨ ਅਗੇਰ। ਇਤ ਉਤ ਤੁਰਤ ਕਹੂੰ ਰਿਪੁ ਦੁਰੈਂ। ਜਥਿ ਸਤਿਗੁਰ ਡੇਰੇ ਕਹੁ ਮੁਰੈਂ॥੩੭॥ ਤਬਿ ਨਿਚਿੰਤ ਹੁਇ ਥਿਰ ਨਿਜ ਥਾਨ। ਦੇਸ਼ ਸੈਲ ਕੇ[4] ਤ੍ਰਾਸ ਮਹਾਨ।–ਔਚਕ ਸਿੰਘ ਆਇ ਨਹਿਂ ਪਰੈਂ। ਲੂਟ ਕੂਟ ਹਤਿ ਕਰਿ ਫਿਰ ਫਿਰੈਂ–॥੩੮॥ ਯਾਂਤੇ ਨਿਸਦਿਨ ਬਨਿ ਸਵਧਾਨ। ਕਸ਼ਟ ਪ੍ਰਜਾ ਰਾਜਾ ਬਹੁ ਮਾਨਿ।ਪਛੁਤਾਵਤਿ ਮੂਰਖ ਮਤਿਮੰਦਾ ਚਹਤਿ ਰਿਦੈ ਹੁਇ ਸੰਧਿ ਅਨੰਦ ॥੩੯॥–ਗੁਰ ਕੋ ਬਿਗਰਜੋ ਕਾਜ ਨ ਰਾਈ। ਬਨਹਿਂ ਸਿੰਘ ਦੇਸ਼ਨਿ ਸਮੁਦਾਈ।ਦਿਨ ਪ੍ਰਤਿ ਭੇਟ ਸੰਗਤਾਂ ਲਯਾਵੈਂ। ਆਦਿ ਵਿਲਾਇਤ ਕੇ ਨਰ ਆਵੈਂ॥੪੦॥ਹਮਰੀ ਚਮ੍ਮੂ ਖਪੀ ਲਰਿ ਸਾਰੀ।ਖਰਚ ਹੈਗਾਮੇ ਪਰ[5] ਧਨ ਭਾਰੀ।ਆਦਿ ਕੇਸਰੀ ਚੰਦ ਅਛੇਰੇ।ਸਚਿਵ ਸੈਬੈਧੀ ਮਰੇ ਘਨੇਰੇ॥੪੧॥ ਅਪਜਸੁ ਜਗ ਮਹਿਂ ਭਯੋ ਬਿਸਾਲਾ–। ਇੱਤਮਾਦਿਕ ਝੂਰਹਿਂ ਗਿਰਪਾਲਾ। ਲਰਨਹੇਤੁ ਉੱਦਮ[6]ਨ ਕਰੈਂ।ਰਣ ਕੋ ਸਿਮਰਿ ਸਿਮਰਿ ਡਰਿ ਧਰੈਂ॥੪੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਅਖੇਰ' ਪ੍ਰਸੰਗ ਬਰਨਨੰ ਨਾਮ ਖਸ਼ਟ ਚਤਵਾਰਿੰਸਤੀ ਅੰਸੁ ॥ ੪੬ । ੪੭. [ਬਿਭੌਰ ਦੇ ਰਾਣੇ ਨਾਲ ਮੇਲ]।

ਦੋਹਰਾ ॥ ਵਾਰਪਾਰ ਦਰੀਆਉ ਕੇ ਸਤਿਗੁਰ ਕਰੈਂ ਅਖੇਰ। ਚਢੈਂ ਜਥੈ ਛਿਤ ਬਿਚਰਤੋਂ ਊਚ ਨੀਚ ਥਲ ਹੇਰਿ ॥ ੧ ॥ ਚੌਪਈ ॥ ਏਕ ਦਿਵਸ ਚਢਿ ਗੁਰੂ ਪਧਾਨੇ। ਪੁਰਿ ਭੰਭੌਰ* ਬਸਹਿ ਜਿਸ ਥਾਨੇ। ਸੈਗ ਖਾਲਸੇ ਕੋ ਦਲ ਭਾਰੀ। ਬਜਤਿ ਜਾਂਤ ਰਣਜੀਤ ਅਗਾਰੀ ॥ ੨ ॥ ਤਹਿਂ ਕੋ ਰਾਵ ਮੁਨੀ ਧ੍ਰਿਗ ਜਥੈ।ਹਰਖਤਿ ਹੋਇ ਅਰੂਢਜੋ ਤਥੈ।ਨਿਜ ਪਰਧਾਨ ਲਏ ਕੁਛ ਸੈਗ।ਦੇਨਿ

[1]ਸੱਜੇ ਕਿ ਖੱਬੇ। [2]ਮਾਮਲੇ ਦਾ ਰੁਪੱਜਾ। [3]ਸ਼ਿਕਾਰ ਚੜ੍ਹਕੇ ਤਮਾਸ਼ੇ ਵੇਖਦੇ ਹਨ। [4]ਪਹਾੜੀ ਦੇਸ਼ ਵਿਚ। [5]ਜੰਗ ਉਤੇ। [6]ਉਦਮ। *ਕਵਿ ਜੀ ਨੇ ਦੇ ਤਰ੍ਹਾਂ ਇਸ ਨੂੰ ਲਿਖਿਆ ਹੈ:–ਭੰਭੌਰ, ਬਿਭੌਰ।

ਹੋਤੁ ਕਰਿ ਤਯਾਰ ਤੁਰੰਗ ॥੩॥ ਨਿਕਸਿ ਨਗਰ ਤੇ ਬਾਹਿਰ ਆਯੋ। ਜਿਤ ਧੁਨਿ ਸੁਨੀ ਤਿਤੈ ਕੋ ਧਾਯੋ। ਪ੍ਰਥਮ ਸਚਿਵ ਕੋ ਨਿਕਟ ਪਠਾਇ। ਆਪ ਗਯੋ ਤੂਰਨ ਤਬਿ ਧਾਇ ॥੪॥ ਦੇਖਤਿ ਉਤਰਿ ਤੁਰੰਗ ਤੇ ਆਯੋ। ਚਰਨ ਸਰੋਜਨ ਕੋ ਲਪਟਾਯੋ।'ਸ਼੍ਰੀ ਪ੍ਰਭੁ ਕ੍ਰਿਪਾ ਕਰੀ ਇਤ ਆਏ। ਮੋਹਿ ਆਪਨੋ ਲੀਨ ਬਨਾਏ ॥ ੫ ॥ ਮੈਂ ਅਤਿ ਮੰਦ ਨ ਮਹਿੰਮਾ ਜਾਨੀ। ਨਹੀਂ ਸ਼ਰਨ ਪਕਰੀ ਸੁਖ ਖਾਨੀ। ਚਲਹੁ ਨਗਰ ਕਰਿ ਪਾਵਨ ਪਾਵਨ[1]। ਸਗਰੇ ਮੰਦਿਰ ਕਰੀਅਹਿ ਪਾਵਨ' ॥ ੬ ॥ ਇੱਤਮਾਦਿਕ ਜਬਿ ਕੀਨਿ ਬਿਨੰਤੀ। ਫਰੇ ਕ੍ਰਿਪਾ ਤਜਿ ਔਰੇ ਗਿਨਤੀ। 'ਜੋ ਕਰਿ ਤੁਵ ਉਰ ਭਾਉ ਬਿਸਾਲੇ। ਚਲਹੁ ਬਿਲੋਕਹਿੰਗੇ ਗ੍ਰਿਹ ਚਾਲੇ' ॥ ੭ ॥ ਦੇਕਰਿ ਭੇਟ ਅਗਾਰੀ ਹੋਵਾ। ਸਨੇ ਸਨੇ ਚਲਿ ਮਾਰਗ ਜੋਵਾ।ਨਿਜ ਪੁਰਿ ਮਹਿੰ ਪ੍ਰਭੁ ਆਨਿ ਉਤਾਰੇ।ਸੇਵਾ ਕੀਨੀ ਅਨਿਕ ਪ੍ਰਕਾਰੇ ॥ ੮ ॥ ਭੱਖਨ, ਭੋਜ, ਲੇਹਜ ਅਰੁ ਚੋਸਾ। ਕਰਿ ਤਯਾਰ ਬਡਿ ਥਾਰ ਪਰੋਸਾ। ਚੌਕੀ ਚਾਰੁ ਬਿਸਾਲ ਡਸਾਇ। ਤਿਸ ਪਰ ਸਜਨੀ ਬਿਸਦ ਬਿਛਾਇ[2] ॥੯॥ ਤਾ ਪਰ ਬਿਨਤੀ ਭਾਖਿ ਬਿਠਾਏ। ਦੂਸਰ ਚੌਂਕੀ ਅੱਗੁ ਟਿਕਾਏ।ਤਿਸ ਪਰ ਥਾਰ ਪਰੋਸਿ ਧਰਯੋ ਹੈ। ਹਾਥ ਜੋਨਿ ਢਿਗ ਆਪ ਖਰਯੋ ਹੈ ॥ ੧੦॥ ਦਾਸ ਅਨੇਕ ਸੇਵ ਪਰ ਲਾਏ। ਲੈ ਕਰਿ ਬਿਜਨਾ ਆਪ ਝੁਲਾਏ। ਸਭਿ ਸਿੰਘਨ ਕੋ ਪੁਨ ਬਰਤਾਯੋ। ਸ੍ਵਾਦਲ ਭੋਜਨ ਕਰਹਿ ਅਘਾਯੋ ॥ ੧੧ ॥ ਸੀਤਲ ਪਾਨੀ ਪਾਨ ਕਰਾਇ। ਗੁਰ ਤੇ ਖੁਸ਼ੀ ਲਈ ਬਨੁ ਖਾਇ। ਸੁੰਦਰ ਮੰਦਿਰ ਸੌਧ[3] ਉਚੇਰਾ। ਤਹਾਂ ਪ੍ਰਯੰਕ ਡਸਾਇ ਬਡੇਰਾ ॥ ੧੨॥ [4]ਮ੍ਰਿਦੁਲ ਬਿਸਦ ਬਰ ਛਾਦਿ ਬਿਛੌਨਾ। ਸੇਜਬੰਦ ਬੈਧੇ[5], ਬਿਚ ਭੌਨਾ। ਹਿਤ ਅਰਾਮ ਗੁਰ ਕੋ ਲੈ ਗਯੋ[6]। ਪੌਢਿ ਰਹੇ ਪ੍ਰਭੁ ਸੁਖ ਕੋ ਲਹਯੋ ॥੧੩॥ ਸਕਲ ਹਯਨਿ ਕੋ ਤ੍ਰਿਣ ਅਰੁ ਦਾਨਾ।ਕਰਯੋ ਤ੍ਰਿਪਤ ਜੁਤਿ ਸੇਵ ਮਹਾਂਨਾ। ਸੁਪਤਿ ਜਥਾ ਸੁਖ ਰਾਤਿ ਬਿਤਾਈ। ਜਾਗੇ ਪ੍ਰਭੁ ਪ੍ਰਭਾਤਿ ਹੁਇ ਆਈ ॥੧੪॥ ਸੌਚ ਸ਼ਨਾਨ ਠਾਨਿ ਕਰਿ ਆਛੇ। ਬਹੁਰ ਅਰੁਢਨਿ ਕੋ ਚਿਤ ਬਾਂਛੇ। ਹਾਥ ਜੋਰਿ ਕਰਿ ਬੋਲਯੋ ਰਾਊ। 'ਇਤ ਹੀ ਰਹੀਅਹਿ ਸਹਿਜ ਸੁਭਾਊ ॥ ੧੫ ॥ ਅਪਨੋ ਨਗਰ ਸਗਰ ਹੀ ਜਾਨਹੁ। ਸੁੰਦਰ ਮੰਦਿਰ ਮਹਿੰ

---

[1]ਚਰਨ ਪਾਕੇ। [2]ਚਿਟੀ ਸੋਜ਼ਨੀ ਵਿਛਾਈ। [3]ਦੂਨੇਗਚ [ਸੌਸ; ਸੌਧ=ਮਹਲ। ਚਿੱਟੇ ਦੂਨੇ ਦਾ ਬਣਿਆ]। [4]ਕੂਲੇ ਚਿੱਟੇ ਤੇ ਸੋ਼ਫ਼ਟ ਵਿਛੌਨੇ ਨਾਲ (ਪਲੰਘ) ਢੱਕਿਆ ਭਾਵ ਵਿਛਾਇਆ ਤੇ ਸੇਜਬੰਦ ਦੇਨੇ। [5](ਅਤੇ) ਗੁਰੂ ਜੀ ਨੂੰ ਅਰਾਮ ਕਰਨ ਵਾਸਤੇ ਘਰ ਲੈ ਗਿਆ।

ਸੁਖ ਠਾਨਹੁ। ਡੇਰਾ ਜੋਤਿਕ ਰਹਸੋ ਪਿਛਾਰੀ। ਬਸਨ ਹੋਤਿ ਇਤ ਲੇਹੁ ਹਕਾਰੀ ॥੧੬॥ ਥਿਰਹੁ ਇਹਾਂ ਮੁਝ ਕਰਹੁ ਨਿਹਾਲ। ਬਨਸੋ ਅਚਾਨਕ ਹੀ ਅਸ ਕਾਲ[1]। ਇੱਤਯਾਦਿਕ ਬਹੁ ਬਿਨਤੀ ਕਰਿ ਕਰਿ। ਭਾਉ ਰਿਦੇ ਮਹਿ ਦੀਰਘ ਧਰਿ ਧਰਿ ॥ ੧੭ ॥ ਨਿਜ ਪੁਰਿ ਮਹਿੰ ਗੁਰ ਲਏ ਟਿਕਾਇ। ਸੇਵਾ ਕਰਤਿ ਧਰਤਿ ਚਿਤ ਚਾਇਦ੍ਵੈ ਅਸਵਾਰ ਚਢਾਇ ਪਠਾਏ। ਜਾਇ ਬਿਸਾਲੀ ਰਾਵ ਸੁਨਾਏ ॥੧੮॥ 'ਤਿਸ ਪੁਰ ਡੇਰਾ ਰਾਵ ਰਖਾਯੋ।ਨਿਜ ਬਿਹੀਰ ਭੀ ਤਹਾਂ ਬੁਲਾਯੋ। ਬਹੁਤ ਬਿਨੈ ਕਰਿ ਕਹਿ ਗੁਰ ਰਾਖੇ। ਆਵਨ ਦੀਏ ਨ, ਆਵਨ ਕਾਂਖੇ[1]॥੧੯॥ਰਾਵ ਬਿਸਾਲੀ ਕੋ ਸੁਨਿ ਤਬੈ। ਸੈਗ ਬਿਹੀਰ ਲੀਨਿ ਜੋ ਸਬੈ। ਚਢਿ ਕਰਿ ਆਪ ਸਾਥ ਹੀ ਗਯੋ। ਪੁਰੀ ਬਿਭੌਰ ਸੁ ਪ੍ਰਾਪਤਿ ਭਯੋ ॥ ੨੦ ॥ ਭਯੋ ਇਕੱਤ੍ਰ ਸਕਲ ਗੁਰ ਡੇਰਾ। ਮਿਲਸੋ ਜਾਇ ਚਰਣਾਂਬੁਜ ਹੇਰਾ। ਹਾਥ ਬੰਦਿ ਕਰਿ ਬਿਨੈ ਬਖਾਨੀ। 'ਮਹਾਰਾਜ ਤੁਮਰੀ ਰਜਧਾਨੀ ॥ ੨੧ ॥ ਨਹੀਂ ਬਿਸਾਲੀ ਮਹਿੰ ਕਿਮ ਰਹੋ।ਮੋ ਮਹਿੰ ਦੋਸ਼ ਕਿ ਰਾਵਰ ਲਹੋ[2] ? ਦਰਸ਼ਨ ਕਰਤਿ ਨ ਮੈਂ ਤ੍ਰਿਪਤਾਯੋ। ਸੇਵ ਕਰਨ ਤੇ ਮਨ ਨ ਹਟਾਯੋ ॥ ੨੨ ॥ ਕਿਸ ਕਾਰਨ ਤੇ ਇਤ ਥਿਰ ਰਹੇ ?' । ਮੁਸਕਾਵਤਿ ਕਲਗ਼ੀਧਰ ਕਹੇ। 'ਔਚਕ ਰਾਵ ਮਿਲਸੋ ਬਨ ਬਿਚਰਤਿ। ਬਿਨਤੀ ਕਰਤਿ ਭਯੋ ਧਰਿ ਹਿਤ ਚਿਤ ॥ ੨੩ ॥ ਆਨਿ ਆਪਨੇ ਸਦਨ ਉਤਾਰੇ। ਬਹੁਰ ਚਢਨ ਹਿਤ ਕੀਨਸਿ ਤਯਾਰੇ। ਅਧਿਕ ਭਾਉ ਤੇ ਰਾਖਿ ਟਿਕਾਏ। ਤੌ ਪਰ ਖੁਸ਼ੀ ਅਹੈ ਅਧਿਕਾਏ ॥੨੪॥ ਸੁਖ ਸੋਂ ਭੋਗਹੁ ਰਾਜ ਸਮਾਜਾ।ਕਰਹੁ ਤਿਹਾਵਲ ਅਰਹਿ ਜੁ ਕਾਜਾ। ਕਰਿ ਅਰਦਾਸ ਧਰਹੁ ਮਮ ਧਯਾਨਾ। ਹੋਹਿ ਮਨੋਰਥ ਪੂਰ ਮਹਾਨਾ ॥ ੨੫ ॥ ਸ਼ੱਤ੍ਰੂ ਜ਼ੋਰ ਜੇ ਤੁਮ ਪਰ ਕਰੈ। ਹੋਤੁ ਸਹਾਇ ਖਾਲਸਾ ਚਰੈ। ਕਰਿ ਦੀਜਹਿ ਸੁਧਿ ਸੁਨ ਤਿਹ ਧਾਵੈ। ਅਨਿਕ ਰਿਪੁਨਿ[3] ਦੇ ਹਾਥ ਬਚਾਵੈ[4] ॥੨੬॥ ਇਮ ਧੀਰਜ ਦੇ ਰਾਵ ਪਠਾਯਹੁ। ਪਦ ਅਰਬਿੰਦਨ ਸੀਸ ਨਿਵਾਯਹੁ। ਸਭਿ ਸਿੰਘਨ ਕੋ ਢਤੋ ਬੁਲਾਈ।ਗਯੋ ਆਪਨੇ ਘਰ ਹਰਖਾਈ ॥੨੭॥ ਸਤਿਗੁਰ ਤਹਾਂ ਬਸੇ ਸੁਖ ਪਾਏ। ਇਕ ਦਿਨ ਬੈਠੇ ਸਹਿਜ ਸੁਭਾਏ। ਊਚੇ ਥਲ ਪਰ ਥਿਰੇ ਨਿਹਾਰੇ। ਦੇਸ਼ ਮਹਾਂ ਰਮਨੀਕ ਬਿਚਾਰੇ ॥ ੨੮ ॥ ਨਿਕਟ ਖਾਲਸਾ ਗਨ ਪੁਰਿ*ਰਾਊ[5]।ਹੇਰਿ ਹੇਰਿ ਬੋਲੇ ਚਿਤ ਚਾਊ। 'ਸੁੰਦਰ

[1]ਆਵਨ ਦੀ ਚਾਹ ਸੀ (ਪਰ ਰਾਜੇ ਨੇ)ਆਉਣ ਨਹੀਂ ਦਿੱਤੇ।[2]ਕੀ ਦੋਸ਼ ਆਪ ਜੀਨੇ ਵੇਖਿਆ ਹੈ?
[3]ਵੈਰੀਆਂ ਤੋਂ। [4]ਸਾਰਾ ਖਾਲਸਾ ਤੇ ਪੁਰੀ ਦਾ ਰਾਜਾ। *ਪਾਃ—ਪੁਨ।

ਸੈਲ[1] ਸੈਲ[2] ਕੇ ਲਾਯਕ। ਮਨਹੁ ਹਿਮਾਲੇ ਕੀ ਦੁਤਿ ਦਾਯਕ ॥ ੨੯ ॥ ਕਿਧੌਂ ਕੈਲਾਸ਼ ਰੁੱਦ੍ਰ[3] ਕੋ ਥਾਨਾ।ਉਪਜਾਵਤਿ ਉਰ ਅਨੰਦ ਮਹਾਨਾ। ਪੰਡ-ਪੁੱਤ੍ਰ[4] ਇਤ ਫਿਰ ਕਰਿ ਬਨ ਮੈਂ। ਤਪਤ ਸਥਲ ਕੋ ਲਖਿ ਕਰਿ ਮਨ ਮੈਂ॥ ੩੦ ॥ ਕਿਤਿਕ ਸਮਾ ਬਸਿ ਇਹਾਂ ਬਿਤਾਏ। ਗਿਰ ਤਰੁਵਰੁ ਪਿਖਿ ਕੈ ਹਰਖਾਏ। ਪੂਰਬ ਸਤਿਜੁਗ ਮਹਿ ਬ੍ਰਿਧਿ[5] ਆਯੋ। ਥਿਰਸੋ ਇਹਾਂ ਦੀਰਘ ਤਪਤਾਯੋ ॥ ੩੧ ॥ ਨਾਮ ਕਲੇਸਰ[6] ਬ੍ਰਹਮੇ ਧਰਸੋ। ਇਤ ਉਤ ਬਿਚਰਤਿ ਆਨੰਦ ਕਰਸੋ। ਯਾਂਤੇ ਪਾਵਨ ਇਹ ਅਸਥਾਨਾ। ਪਰਮ ਮੁਨੀ ਤਪ ਤਪੇ ਮਹਾਨਾ ॥ ੩੨ ॥ ਫਲ ਮੂਲਨਿ ਤੇ ਸੁਖ ਕੋ ਪਾਏ। ਗਿਰਵਰ ਸ਼ੋਭਾ ਪਿਖਿ ਬਿਰਮਾਏ। ਅਧਿਕ ਤਪੇ ਤਪ ਮਨ ਕੋ ਰੋਕਿ। ਮਰਿ ਪਹੁੰਚੇ ਕਮਲਾਸਨ[7] ਲੋਕ[8] ॥ ੩੩ ॥ ਇੱਤਮਾਦਿਕ ਸਨਿਕੈ ਗੁਰ ਬਚਨਾ। ਕਰਹਿਂ ਨਿਹਾਰਨਿ ਗਿਰਵਰ ਰਚਨਾ। 'ਪ੍ਰਭੁ ਜੀ! ਉਚਰਤਿ ਹੋ ਤੁਮ ਜੈਸੋ।ਪਿਖੀਯਤਿ ਤਰੁਵਰੁ ਗਿਰਵਰ ਤੈਸੇ ॥ ੩੪ ॥ ਮਨ ਕੋ ਮੋਦ ਉਪਾਵਨ ਹਾਰੇ। ਕਸੋਂ ਨਹਿ ਬਿਰਮਹਿ ਆਇ ਨਿਹਾਰੇ[9]। ਇਸ ਪ੍ਰਕਾਰ ਪ੍ਰਭੁ ਸੈਲ ਸਰਾਹਾ। ਬਸੇ ਤਹਾਂ ਮਨ ਆਨੰਦ ਪਾਹਾ ॥ ੩੫ ॥ ਮ੍ਰਿਗੀਆ[10] ਕਰਤੇ ਬਿਚਰੈਂ ਕਬੈ। ਸਿੰਘ ਅਰੂਢਹਿਂ ਸੈਗੀ ਸਬੈ। ਕਬਹੂੰ ਗੁਰ ਨੰਦਨ ਚਢਿ ਜਾਵੈਂ। ਸੈਲ ਕਰਹਿਂ ਜੋਤਿਕ ਮਨ ਭਾਵੈ ॥ ੩੬ ॥ ਊਚ ਨੀਚ ਥਲ ਬਿਖਮ ਕਿ ਸਮ ਹੈਂ। ਬਹੁ ਰਮਣੀਕ ਸੁਗਮ ਦੁਰਗਮ ਹੈਂ।ਚਲਤਿ ਬੇਗ ਤੇ ਨਿਰਮਲ ਵਾਹੈ[10]। ਬਿਨਾ ਧੂਲ ਬਨ ਮਗ ਅਵਗਾਹੈ[11] ॥ ੩੭ ॥ ਕੁਸਮਤ ਬਨ ਕੀ ਪ੍ਰਭਾ ਬਿਲੋਕੈਂ। ਮਘਨੇ ਅਧਿਕ ਸੁਗੰਧੀ ਰੋਕੈਂ। ਜਹਿਂ ਲਗਿ ਇੱਛਹਿਂ ਬਿਚਰਤਿ ਆਵੈਂ[12]। ਇਸ ਪ੍ਰਕਾਰ ਨਿਸ ਦਸੋਸ ਬਿਤਾਵੈਂ ॥ ੩੮ ॥ ਦੇਸ਼ ਬਿਦੇਸ਼ਨ ਬਿਦਤ ਮਹਾਨ। ਸਤਿਗੁਰ ਬਸੇ ਜਾਇ ਤਿਸ ਥਾਨ। ਸੁਨਿ ਸੁਨਿ ਕਰਿ ਸਿਖ ਸੈਗਤਿ ਸਾਰੀ। ਆਵਹਿ ਦਰਸ਼ਨ ਇੱਛਾਧਾਰੀ ॥ ੩੯ ॥ ਪੂਰਬ ਦੱਛਨ ਪਸ਼ਚਮ ਕੇਰੇ। ਲੈ ਲੈ ਕਰਿ ਉਪਹਾਰ ਘਨੇਰੇ।ਪਰੇ ਬਿਹੀਰ ਚਲੇ ਬਹੁ ਆਵੈਂ। ਗੁਰਬਾਣੀ ਪਠਿ ਗੁਰੁ ਗੁਰੁ ਧਯਾਵੈਂ ॥ ੪੦ ॥ ਕੋਤਿਕ ਸੈਗਤਿ ਸ਼ਸਤ੍ਰਨਿ ਧਾਰੀ। ਬਨ ਸੁਚੇਤ ਆਵਤਿ ਬਲ ਭਾਰੀ। ਦੁਸ਼ਟਨ ਕੋ ਦਬਾਇਂ ਜੋ

[1]ਪਹਾੜ। [2]ਮੇਰ। [3]ਸ਼ਿਵ। [4]ਯੁਧਿਸ਼ਟਰ। [5]ਬ੍ਰਹਮਾ। [6]ਭਉਰ ਦੇ ਇਕ ਪਹਾੜ ਦਾ ਨਾਮ। [7]ਬ੍ਰਹਮਾ ਦੀ ਪੁਰੀ। [8]ਜੋ ਆਕੇ ਵੇਖਦਾ ਹੈ ਕਿਉਂ ਨਾਂ ਲਲਚੇ। [9]ਸ਼ਿਕਾਰ। [10]ਨਿਰਮਲ ਨਾਲੇ ਤ੍ਰਿੰਬੇ ਚਲਦੇ ਹਨ [ਵਾਹਾ=ਨਾਲਾ]। (ਅ) ਨਿਰਮਲ ਹਵਾ ਜੋਰ ਦੀ ਵਗਦੀ ਹੈ। [ਵਾ=ਵਾਯੂ]। [11]ਫਿਰਦੇ ਹਨ। [12]ਭਾਵ ਗੁਰੂ ਜੀ।

ਅਰੈਂ। ਬਲੀ ਪਿਖੈਂ ਕੋ ਨੇਰ ਨ ਕਰੈ ॥ ੪੧॥ ਕੋਤਿਕ ਬਿਨ ਆਯੁਧ ਗਨ ਮਿਲੈਂ। ਗੁਰੂ ਆਸਰੇ ਬਲ ਕਰਿ ਚਲੈਂ। ਕਾਰ ਗੁਰੂ ਕੀ ਇਕਠੀ ਧਰੈਂ। ਆਵਹਿੰ ਆਪ ਤ ਲਸ਼ਾਵਨ ਕਰੈਂ ॥ ੪੨ ॥ ਇਸ ਪ੍ਰਕਾਰ ਸਤਿਗੁਰ ਬਿਸ-ਰਾਮੇ*। ਅਚਲ ਸਥਾਨ[1] ਸੈਲ ਅਭਿਰਾਮੇ।ਸਕਲ ਖਾਲਸਾ ਸੁਖ ਕੋ ਪਾਇ। ਰਣ ਕੋ ਸਿਮਰਹਿ ਦਿਵਸ ਬਿਤਾਇ ॥ ੪੩ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਗੁਰ ਬਿਸ੍ਰਾਮ' ਪ੍ਰਸੰਗ ਬਰਨਨੰ ਨਾਮ ਸਪਤ ਚਤਵਾਰਿੰਸਤੀ ਅੰਸੂ ॥ ੪੭ ॥

੪੮. [ਕਲਮੋਟ ਨੂੰ ਘੇਰਨਾ]।

ਦੋਹਰਾ ॥ ਕਹੈ ਖਾਲਸਾ 'ਗੁਰੂ ਜੀ ਬਿਨ ਰਣ ਦਿਵਸ ਬਿਤੀਤਿ। ਸੁਖ ਸੋਂ ਸ਼ਤ੍ਰੁ ਸੁਪਤਿ ਹੁਇ, ਆਛੀ ਲਗਹਿ ਨ ਰੀਤਿ' ॥ ੧ ॥ ਚੌਪਈ ॥ ਬਿਕਸੇ ਸ਼੍ਰੀ[2] ਮੁਖ ਤੇ ਫੁਰਮਾਯੋ। 'ਘਨੋ ਜੰਗ ਤੁਮਰੇ ਗਰ ਪਾਯੋ। ਅਵਨੀ ਪੂਰਨ ਸ਼ਤ੍ਰੁ ਤੁਮਾਰੇ। ਸਨੈ ਸਨੈ ਹਨਿ ਬਨਹੁ ਸੁਖਾਰੇ ॥੨॥ ਜੋ ਇੱਛਹੁ ਅਬਿ[3] ਕੀ ਹੁਇ ਰਹੈ[4]। ਕੰਟਕ ਦੁਸ਼ਟ ਹਤਨ ਨਿਰਬਹੈ[5]। ਬੈਠੇ ਹੁਤੇ ਗੁਰੂ ਸ਼ੁਭ ਥਾਨ।ਤਬਿ ਲੌ ਸੰਗਤਿ ਪਹੁੰਚੀ ਆਨਿ॥੩॥ਕਰਿ ਕਰਿ ਨਮੋ ਦਰਸ ਅਵਿ-ਲੋਕਾ। ਕਰੀ ਪੁਕਾਰ 'ਹਮੈ ਬਹੁ ਸ਼ੋਕਾ। ਵਸਤੁ ਅਜਾਇਬ ਰਾਵਰਿ ਹੇਤੁ। ਕਰੀ ਬਟੋਰਨਿ ਬ੍ਰਿੰਦ ਨਿਕੇਤ ॥ ੪ ॥ ਆਵਤਿ ਲੀਏ ਗ੍ਰਾਮ ਕਲਮੋਟਾ[6]। ਬਸੈਂ ਗਵਾਰ ਕਰਮ ਜਿਨ ਖੋਟਾ। ਰਾਵਰ ਕੀ ਬਹੁ ਦਈ ਦੁਹਾਈ। ਨਹਿੰ ਮਾਨੇ ਛੀਨੇ ਸਮੁਦਾਈ ॥ ੫ ॥ ਗੂਜਰ ਰੈਘਰ ਪੁੰਜ ਮਿਲੇ ਹੈਂ। ਆਵਤਿ ਮਾਰਗ ਰੋਕ ਖਲੇ ਹੈਂ। ਵਸਤੁ ਆਪ ਕੀ ਲਾਯੁਕ ਜੋਈ। ਲਈ ਖਸੋਟ, ਬਰੇ ਗਢ ਤੋਈ' ॥੬॥ ਸੁਨਿ ਸਤਿਗੁਰ ਕੋ ਕੋਪ ਬਿਸਾਲਾ। ਫਰਕੇ ਅਧਰ ਬਿਲੋਚਨ ਲਾਲਾ। ਸੰਗਤਿ ਕੋ ਧੀਰਜ ਤਬਿ ਦੀਨ। 'ਤੁਮਰੀ ਅਰਪੀ ਹਮ ਨੋ ਲੀਨਿ ॥੭॥ਚਿੰਤਾ ਕਰਹੁ ਨ ਉਰ ਪਛੁਤਾਵਹੁ। ਬੈਠਹੁ ਮਨਹੁ ਕਾਮਨਾ ਪਾਵਹੁ'। ਆਲਮ ਸਿੰਘ ਜੋਰਿ ਕਰ ਕਹਾ। 'ਕੰਟਕ ਦੁਸ਼ਟ ਤਹਾਂ ਕੇ ਮਹਾਂ ॥੮॥ ਤਜਿ ਅਨੰਦਪੁਰਿ ਜਬਿ ਚਲਿ ਆਏ। ਕੋਤਿਕ ਸਿੰਘ ਉਤੈ ਕੋ ਧਾਏ। ਰੋਕਨੋ ਚਹਤਿ ਰੁਕੋ ਨਹਿੰ ਕੋਇ।ਛਲ ਕਰਿ ਘੇਰਿ ਲਿਯੋ ਬਿਚ ਦੋਇ ॥੯॥ ਤਿਨ ਕੋ ਸੀਸ ਕਾਟ ਕਰਿ ਗੇਰੇ। ਨਹੀਂ ਤ੍ਰਾਸ ਮਾਨਹਿੰ ਕਿਸ ਕੇਰੇ। ਅਸ ਦੁਸ਼ਟਨਿ ਕੋ ਹੈ ਨ ਸਜ਼ਾਇ। ਕਰਹਿੰ ਬਿਗਾਰ ਰਹੈਂ ਗਰਬਾਇ ॥ ੧੦ ॥

[1]ਪਹਾੜੀ ਥਾਉਂ। [2]ਹੁਣ। [3]ਸੋ ਹੁਣ ਭੀ ਪੂਰਾ ਹੋ ਰਹੇਗਾ। [4]ਵੈਰੀਆਂ ਦੁਸ਼ਟਾਂ ਦੇ ਮਾਰਨ ਵਿੱਚ ਹੀ ਬੀਤੇਗੀ। [5]ਨਾਮ ਹੈ ਪਿੰਡ ਦਾ। *ਜਿੱਥੇ ਸਤਿਗੁਰ ਜੀ ਕਦੇ ਕਦੇ ਏਕਾਂਤ ਜਾ ਬੈਠਿਆ ਕਰਦੇ ਸਨ ਤੇ ਜਿਸ ਟਿਕਾਣੇ ਬੈਠਕੇ ਚੌਪਈ ਰਚੀ ਸੋ ਥਾਂ ਭਬੋਰ ਦੇ ਬਾਹਰ ਹੁਣ ਤੱਕ ਦੱਸੀਦਾ ਹੈ।

ਗੁਰ ਘਰ ਸੋਂ ਬਹੁ ਰਚਨੋ ਬਿਰੁੱਧਾ।ਚਹਿਯਤਿ ਹਤੋ ਕ੍ਰੁੱਧ ਕਰਿ ਜੁੱਧਾ'। ਸੁਨਿ ਪ੍ਰਭੁਕੋ ਰਿਸ ਭਈ ਘਨੇਰੀ। ਜਲਤ ਅਗਨਿ ਅਹੁਤੀ ਜਨੁ ਗੇਰੀ ॥ ੧੧॥ ਆਲਮ ਸਿੰਘ ਕੋ ਸੈਗ ਉਚਾਰੀ। 'ਚਹਤਿ ਖਾਲਸਾ ਕਰਿਯਹਿ ਤਮਾਰੀ'। ਜੰਗ ਸਮਾਜ ਤਬਹਿ ਬਰਤਾਯੋ। ਜਾਮਨਿ[1] ਬਿਤੀ ਭੋਰ ਹੁਇ ਆਯੋ ॥ ੧੨॥ ਹੁਕਮ ਕਰਜੋ ਪ੍ਰਭੁ 'ਬਜਹਿ ਨਗਾਰਾ। ਸਕਲ ਖਾਲਸਾ ਚਢਹਿ ਸ਼ਿਕਾਰਾ'। ਪਰੇ ਤੁਰੰਗਨਿ ਪਰ ਬਰ ਜ਼ੀਨ। ਪੂਰਬ ਪ੍ਰਭੂ ਅਰੂਢਨਿ ਕੀਨ ॥ ੧੩॥ ਪਰੀ ਦੁਚੋਬ ਖਾਲਸਾ ਚਢਜੋ। ਸ਼ਸਤ੍ਰਨਿ ਸਹਿਤ ਬੀਰ ਰਸ ਬਢਜੋ।ਕ੍ਰੁੱਧਤਿ ਪ੍ਰਭੂ ਕਰਜੋ ਪ੍ਰਸਥਾਨਾ। ਥਰਹਰ ਪ੍ਰਿਥਵੀ ਕੰਪੰ ਮਹਾਨਾ ॥ ੧੪ ॥ ਸੈਯਾ॥ ਬਾਧੁ ਸਮਾਨ ਸੁ ਬੇਗ ਕੋ ਧਾਰਿ ਚਲੈ ਗੁਰ ਮਾਰਗ ਮੈਂ ਸਹਿਸਾਈ। ਦੁੰਦਭਿ ਨਾਦ ਸੁਨਜੋ ਜਹਿ ਲੌ ਸਭਿ ਕੰਪ ਉਠੀ ਗਨ ਲੋਕ ਲੁਕਾਈ।–ਕੌਨ ਪੈ ਕੋਪ ਕਰਜੋ ਪ੍ਰਭੁ ਧਾਵਤਿ, ਕੌਨ ਕੀ ਮ੍ਰੱਤੁ ਅਬੈ ਨਿਯਰਾਈ ? ਕੋ ਨਹਿੰ ਚਾਹਤਿ ਆਪ ਕੋ ਜੀਵਨ[2] ਕੀਨਿ ਬਿਗਾਰ, ਨਹੀਂ ਸੁਧ ਪਾਈ ?–॥ ੧੫ ॥ ਜਾਤਿ ਸੁ ਮਾਰਗ ਛੋਰਿ ਤੁਰੰਗਨ ਧਾਂਕ ਪਰੀ ਗਿਰ ਦੇਸ਼ ਮਝਾਰੀ।"ਸ਼੍ਰੀ ਗੁਰ ਗੋਬਿੰਦ ਸਿੰਘ ਕੁਪਜੋ, ਮੱਤ ਹੀਨ[3]!ਕਹੋ ਕਿਨ ਕੀਨ ਬਿਗਾਰੀ'। ਭਾਜਤਿ ਏਕ ਮਹਾਂ ਉਰ ਤ੍ਰਾਸਤਿ ਏਕ ਦੁਰੈਂ ਨਹਿੰ ਦੇਹਿ ਦਿਖਾਰੀ।ਤੇਜ ਧਰੈਂ ਬਲ ਕ੍ਰੂਰ ਭਰੈਂ ਇਮ ਜਾਤਿ ਭਲੀ ਪ੍ਰਭੁ ਕੀ ਅਸਵਾਰੀ ॥ ੧੬ ॥ ਬਾਜਤਿ ਦੀਹ ਨਿਸ਼ਾਨ ਪਯਾਨਤਿ ਛੋਰਿ ਨਿਸ਼ਾਨ ਕੋ ਚੀਰ ਦਯੋ[4]।ਯੌਂ ਫਰਰੇ ਫਹਿਰਾਵਤਿ ਹੈਂ ਜਨੁ ਪੌਨ ਲਗੇ ਘਨ ਜਾਤਿ ਧਯੋ। ਤੁਰਨ ਆਇ ਉਲੰਘਿ ਨਦੀ ਕਹੁ ਪੈਂਡ ਬਡੋ ਕਲਮੋਟ ਲਯੋ[5]। ਔਚਕ ਹੀ ਪਹੁੰਚੇ ਤਿਨ ਪੈ, ਗਿਰ ਪੈ ਚਢਿ ਦੇਖਨਿ ਦੁਰਗ ਕਿਯੋ ॥ ੧੭ ॥ ਯੌਂ ਉਮਡਜੋ ਦਲ ਗੋਬਿੰਦ ਸਿੰਘ ਕੋ ਵਾਰ ਨ ਪਾਰ ਸੁ ਮਾਰਨ ਧਾਯੋ। ਆਇਸੁ ਦੀਨਿ ਪ੍ਰਭੂ ਰਿਸ ਕੀਨਿ 'ਲਿਜੈ ਸਭਿ ਛੀਨ ਵਥੂ ਸਮੁਦਾਯੋ'। ਸ਼ੋਨ ਬਿਖੈ ਸੁਨਿ ਸਿੰਘ ਰਿਸੇ ਮਨ ਧਾਇ ਪਰੇ ਗਨ ਰੌਰ ਉਠਾਯੋ।ਘੇਰ ਲੀਓ ਕਲਮੋਟ ਕੋ ਕੋਟ, ਚਲੀ ਬਹੁ ਚੋਟਨਿ ਓਟਕੋ ਪਾਯੋ'॥੧੮॥ਧਾਮਨਿ ਜਾਇ ਪ੍ਰਵੇਸ਼ਭਏ,ਬਹੁ ਤ੍ਰਾਸ ਦਏ ਖਲ ਭਾਜ ਗਏ। ਕੇਤਿਕ ਹਾਥ ਤੁਰੰਗਨਿ ਲੈ ਕਸਿ ਮਾਰਤਿ ਸਿੰਘਨ ਤਾਕਿ ਲਏ।

[1]ਰਾਤ। [2]ਕੌਣ। [3]ਆਪਣੇ ਜੀਵਨੇ ਨੂੰ। [4]ਹੇ ਬਾਵਰਿਓ ! ਘੋੜੇ ਦਾ ਫਰੇਰਾ ਖੋਲ੍ਹ ਦਿਤਾ। [5]ਬੜ ਪੈਂਡਾ ਕਲਮੋਟ ਦਾ (ਮੁਕਾ) ਲਿਆ। [1]ਭਾਵ ਚੋਟਾਂ ਪਈਆਂ (ਨਿਸ਼ਾਨੇ ਵੱਜੇ) ਤਾਂ ਓਹਲੇ ਹੋ ਗਏ। (ਅ) ਚੰਗੀ ਮਾਰ ਪਈ ਓਟ ਪਾਕੇ ਘਰੀਂ ਜਾ ਵੜੇ।

ਊਚ ਅਵਾਸਨ ਹੋਇ ਮਵਾਸ ਚਲਾਇ ਬੈਦੂਕਨਿ ਘਾਇ ਘਏ। ਤੌ ਅਵਿ-
ਲੋਕਿ ਕ੍ਰਿਪਾਨਨਖੈਂਚਿਕੈ ਸ਼ੱਤ੍ਰੂ ਗਵਾਰ ਸੁ ਮਾਰਿ ਦਿਏ ॥੧੯॥ ਹੋਨਿ ਲਗੇ
ਕਟੀਆ ਪੁਰਿ ਮੈਂ ਠਹਿਰਹਿਂ ਨਹਿਂ ਪੈਰ ਮਹਾਂ ਛਰਪਾਏ।ਕੇਤਿਕ ਸਾਮੁਹਿ
ਹੋਇ ਮਰੇ ਰਣ, ਕੇਤਿਕ ਕਾਤੁਰ ਹੋਇ ਪਲਾਏ। ਮਾਰ ਪਰੀ ਦੁਰਜਾਨ ਕੇ
ਊਪਰ ਘਾਇਲ ਹ੍ਵੈ ਧਰਿ ਪੈ ਤਰਫਾਏ। ਕੋ ਕਰ ਜੋਰਿ ਨਿਹੋਰਤਿ ਹੈਂ, ਮੁਖ
ਮੋਰਤਿ ਹੈਂ ਨ ਘਨੇ ਰਿਪੁ ਘਾਏਂ ॥੨੦॥ ਕੇਤਿਕ ਮਾਰਿ ਤੁਫੈਗਨਿ ਅੰਗਨ
ਰੰਗ ਸੁਰੰਗ ਕਰੇ ਤਤਕਾਲਾ। ਕੇਚਿਤ ਕੇ ਤਨ ਮਾਰਿ ਕ੍ਰਿਪਾਨਨਿ ਗੋਰ
ਲਿਯੇ ਕਰਿ ਘਾਵ ਕਰਾਲਾ।ਧਾਮ ਉਤੰਗਨ ਕੋ ਤਜਿ ਕੈ ਭਜਿਕੈ ਸਭਿ ਕੋਟ
ਕੋ ਓਟ ਸੰਭਾਲਾ।ਬਾਹਰ ਜੋਤਿਕ ਜ਼ਾਹਰ ਥੇ ਸਭਿ ਮਾਰ ਲਿਯੇ ਬਡਿ ਆਹ-
ਰ ਨਾਲਾ[1] ॥੨੧॥ ਲੂਟ ਲੀਏ, ਅਰੁ ਕੂਟ ਦਿਏ, ਅਰਿ ਵ੍ਹੂਟ ਗਏ ਸਿਰ,
ਛੂਟਸਿ ਪ੍ਰਾਨ।ਗ੍ਰਾਮ ਕੇ ਧਾਰਨ ਸਿੰਘ ਬਰੇ, ਤਿਨ ਤ੍ਰੀਯਨਿ ਦੇ ਕਰਿ ਤ੍ਰਾਸ
ਮਹਾਨ।ਬਾਹਰ ਦੂਰ ਨਿਕਾਰ ਦਈ ਸਿਰ ਪੀਟਤਿ ਹੈਂ ਕਿਸ ਜਾਇਂ ਸਥਾ-
ਨਾ* । ਦਸੋਸ ਬਿਤਸੋ ਦਿਨਨਾਥ ਅਥਸੋ ਤਮ ਪੁੰਜ ਭਯੋ ਭਯ ਦਾਯਕ
ਨਾਨਾ॥੨੨॥ਘੋਰਉਲੂਕ ਸੁ ਬੋਲਿ ਉਠੇ ਗਨ ਜੰਬੁਕ ਆਨਿ ਪੁਕਾਰ ਕਰੀ।
ਕੂਕਰ ਕੂਕਤਿ ਮਾਸ ਅਘਾਵਤਿ ਰੌਰ ਪਰਸੋ ਬਹੁ ਤਾਂਹਿ ਘਰੀ। ਦੁਰਗ
ਮਵਾਸ ਗਵਾਰਨਿ ਕੀਨਿ ਤੁਫੈਗਨ ਕੀ ਤਿਨ ਮਾਰ ਧਰੀ। ਸਿੰਘ ਬਰੇ ਬਿਚ
ਧਾਮਨਕੇ ਚਹਿਂ ਨੇਰ ਕਰਸੋ ਹਤਿ ਲੇਹਿਂ ਅਰੀ॥੨੩॥ਸ਼੍ਰੀ ਗੁਰੁ ਗੋਬਿੰਦ ਸਿੰਘ
ਬਿਰੇ ਜਹਿਂ, ਸਿੰਘ ਗਏ ਕਰ ਜੋਰਿ ਬਖਾਨੈਂ।"ਆਇਸੁ ਆਪ ਉਚਾਰਹੁ ਸ਼੍ਰੀ
ਪ੍ਰਭੁ!ਹੇਲ ਕੋ ਘਾਲਿ ਅਬੈ ਰਿਪੁ ਹਾਨੈਂ। ਕੋਟ ਮਹਿਂ ਕੂਦ ਕਰਹਿਂ ਕਟਿਯਾ
ਨਹਿਂ ਛੋਰਹਿਂਗੇ ਇਕ ਭੀ ਜੁਤਿ ਪ੍ਰਾਨਹਿਂ।ਸਿੰਘਰਹੇਰੁਪ,ਢੂਕ ਚਲੇ ਢਿਗ[3]
ਆਪ ਕੇ ਬਾਕ ਕੀ ਦੇਰ ਪਛਾਨੈ ॥ ੨੪ ॥ ਸ਼੍ਰੀ ਪ੍ਰਭੁ ਧੀਰਜ ਦੀਨ ਪ੍ਰਬੀਨ
"ਕਰੇ ਰਿਪੁ ਦੀਨ ਬਰੇ ਗਢਜਾਈ[6]।ਰਾਤਿ ਮੈਂ ਕੈਪ ਨ ਬਾਦ ਕਰੋ[5]ਥਿਰਤਾ

[1]ਕੋਈ ਹੱਥ ਜੋੜਕੇ ਮਿੰਨਤ ਕਰਦੇ ਹਨ,(ਖਾਲਸਾ ਜੀ ਉਨ੍ਹਾਂ ਵਲੋਂ) ਮੂੰਹ ਮੋੜ ਲੈਂਦੇ ਹਨ (ਐਉਂ
ਦੇ)ਬਹੁਤੇ ਦੁਸ਼ਮਨ ਨਹੀਂ ਮਾਰੇ ਭਾਵ ਸ਼ਰਨ ਮੰਨਕੇ ਬਹੁਤੇ ਬਚਗਏ।[2]ਉੱਦਮ ਨਾਲ।[3]ਨੇੜੇ ਢੁਕ
ਚੱਲੇ ਹਨ।[4]ਫੇਰੀ ਦੀਨ ਕਰ ਦਿੱਤੇ ਹਨ ਤੇ ਉਹ ਗੜ੍ਹੀ ਵਿੱਚਜਾਵੜੇਹਨ।[5]ਬਿਅਰਥ ਨ੍ਹੋਧਨਾਕਰੋ।
*ਸ਼ਨਾਨੀਆਂ ਨੂੰ ਬਾਹਰ ਕੱਢ ਦੇਣਦਾ ਕਾਰਨ ਇਹ ਸੀ ਕਿ ਕਿਲ੍ਹੇ ਤੇ ਹੱਲਾ ਕਰਨਾ ਹੈ ਤੇ ਘਮ-
ਸਾਣ ਵਿੱਚ ਏਹ ਤੇ ਇਨ੍ਹਾਂ ਦੇ ਵਿੱਚ ਵਿੱਚ ਪਏ ਪਿਸਨਗੇ। ਤ੍ਰਾਸ ਇਸ ਕਰਕੇ ਦਿੱਤਾ ਕਿ ਐਵੇਂ
ਘਰ ਛਡਕੇ ਕੌਣ ਨਿਕਲਦਾ ਹੈ, ਸੋ ਇਹ ਤ੍ਰਾਸਦੇਕੇ ਕੱਢਣਾ ਉਨ੍ਹਾਂ ਦੇ ਭਲੇ ਲਈ ਸੀ ਤੇ ਖਾਲਸੇ
ਨੂੰ ਸਬਕ ਸਿਖਾਲਨਾ ਸੀ ਕਿ ਜੰਗਵਿੱਚ ਬੀ ਇਸਤ੍ਰੀ ਬੱਚੇ ਤੇ ਭੁਲਕੇ ਬੀ ਸ਼ਸਤ੍ਰ ਨਾ ਚੱਲ ਜਾਵੇ।

ਗਹਿ ਬੈਠਿ ਰਹੋ ਸਮੁਦਾਈ। ਹੋਤਿ ਪ੍ਰਭਾਤਿ ਢਤੇ ਕਰਿਯੋ ਸਭਿ ਹੂੰ ਦਿਹੁ ਨਾਸਿ, ਨ ਜਾਹਿ ਪਲਾਈ।ਮੂਢਨਿ ਸੰਗਤਿ ਛੀਨ ਲਈ ਤਿਸ ਕੋ ਪਲਟਾ ਹਮ ਲੇਂ ਅਬਿ ਪਾਈ' ॥ ੨੫ ॥ ਆਲਮ ਸਿੰਘ ਉਦੇ ਸਿੰਘ ਆਦਿਕ ਫੇਰ ਕਹਯੋ ਪ੍ਰਭੁ ਸੋਂ ਕਰ ਜੋਰੇ। 'ਰਾਤ ਹੀ ਮਹਿ ਰਿਪੁ ਘਾਤਨਿ ਦੇਹੁ[1] ਨਿਪਾਤ ਕਰੈਂ ਛਿਨ ਮੈਂ ਸਭਿ ਟੋਰੇ[2]। ਭਾਜ ਨ ਜਾਹਿ, ਕਿ ਆਇ ਸਹਾਇਕ, ਕੋ ਕਰਿ ਘਾਤਿ ਨ ਜਾਵਹਿਂ ਛੋਰੇ[3]ਹੂੰ ਇੱਤਯਾਦਿਕ ਬਿਘਨ ਘਨੇ ਅਬਿ ਹੋਲ ਕੋ ਘਾਲਨਿ ਦੇਹੁ ਸੁ ਜ਼ੋਰੇ[4]' ॥੨੬॥ ਸ਼੍ਰੀ ਕਲਗ਼ੀਧਰ ਸਿੰਘਨਿ ਕੋ ਕਹਿਓ:- 'ਧੀਰਜ,ਨਾਂਹਿ ਕਰੋ ਸਹਿਸਾਈ[5]।ਚਾਰਹੁੰ ਓਰਨਿ ਘੇਰਨ ਘੇਰਿ ਸਜੋਰਹਿ ਰਾਖਹੁ ਕੀ ਤਕਰਾਈ[6]ਕਾਲ ਪੁਜਯੋ ਇਨ, ਜਾਤਿ ਨਹੀਂ ਕਿਤ, ਕੋ ਇਕ ਘਾਤਿ ਸੁ ਹਾਥ ਨ ਆਈ[7]। ਹੋਤਿ ਪ੍ਰਭਾਤਿ ਕਰੋ ਸਭਿ ਘਾਤਿ, ਰਹੋ ਸਵਧਾਨ ਇਹੀ ਭਲਿਆਈ' ॥ ੨੭ ॥ ਆਇਸੁ ਮਾਨਿ ਸੁਜਾਨ ਗੁਰੂ ਭਟ ਗ਼ੁਮ ਕੋ ਧਾਮ ਅਰਾਮ ਕਰਯੋ। ਚਾਰ ਹੂੰ ਓਰਨਿ ਘੇਰ ਰਖਯੋ ਗਢ ਤੀਰ ਤੁਫੰਗਨ ਹਾਥ ਧਰਯੋ।ਅੰਤਰ ਤੇ ਗੁਲਕਾਂ ਗਨ ਮਾਰਤਿ ਜਾਤਿ ਹੈਂ ਬਾਦ ਨ ਕੋਇ ਮਰਯੋ। ਰਾਖਤਿ ਦੇ ਕਰ ਆਪ ਪ੍ਰਭੂ ਬਿਨ ਘਾਵ ਸਬੈ ਦਲ ਪੁੰਜ ਬਿਰਯੋ ॥੨੮ ॥ ਕੰਟਕ[8] ਸੰਕਟ ਪਾਇ ਘਨੇ ਗਢ ਬੀਚ ਘਿਰੇ ਭ੍ਰਮਪਾਵਤਿ ਹੈਂ। ਜੀਵਨ ਕੀ ਨਹਿ ਆਸ ਧਰੈਂ,ਲੁਟ ਧਾਮ ਗਏ ਪਛੁਤਾਵਤਿ ਹੈਂ।ਕੀਨ ਕੁਕਾਜ਼ ਮਹਾਂ ਗੁਰ ਕੋ ਤਿਸ ਕੋ ਫਲ ਸੋ ਦਿਖਰਾਵਤਿ ਹੈਂ। ਤੀਰ ਚਲਾਵਤਿ ਬਾਦ ਸੁ ਜਾਵਤਿ ਤਨੋਂ ਗੁਲਕਾ ਬਰ ਖਾਵਤਿ ਹੈਂ ॥ ੨੯ ॥ ਮੰਚ ਬਿਛਾਇ ਪ੍ਰਭੂ ਕਿਯ ਪੌਢਨਿ ਏਕ ਤਰੋਵਰ* ਕੇਤਰ ਹੋਏਸਿੰਘ ਪਚੀਸਕ ਪਾਸ ਥਿਰੇ ਗਹਿ ਆਯੁਧ ਕੋ ਸਵਧਾਨ ਖਰੇਏ। ਔਰ ਸਭੇ ਭਟ ਘੇਰ ਰਹੈ ਗਢ, ਏਕ ਸੁਚੇਤ ਖਰੈ, ਇਕ ਸੋਏਧਾ ਬਿਧਿ ਜਾਮਨਿ ਕੀਨ ਬਿਤਾਵਨਿ ਚਾਰ ਘਟੀ ਅਰਲੋਦਯ ਜੋਏ ॥ ੩੦ ॥ ਸੰਖਨ ਮਹਿ ਭਰਿ ਫੂਕ ਬਜਾਵਤਿ ਬਾਜ ਉਠਯੋ ਰਣਜੀਤ ਨਗਾਰਾ। ਵਾਹਿਗੁਰੂ ਜੀ ਕੀ ਸੁ ਫਤੇ ਕਹਿ ਹੋਤਿ ਭਯੋ ਉਤਸਾਹ ਉਦਾਰ।ਪੁੰਜ ਤੁਫੰਗਨਿ ਕੇਰ ਤੜਾਕਨ ਅੰਤਰ ਛੋਰਤਿ ਹੈਂ ਛਰ ਧਾਰਾ। ਹੋਇ ਸੁਚੇਤ ਸ਼ਨਾਨ ਕਰੈਂ ਕਿਨ ਕੇਸ ਸੁਧਾਰ ਬੰਧੀ ਦਸ-

---

[1]ਮਾਰਨ ਦਿਓ। [2]ਲੱਭਕੇ।[3]ਕੋਈ ਦਾਉ ਕਰਕੇ (ਕਿਲਾ) ਛੱਡ ਨਾਂ ਜਾਣ। [4]ਜੋਰ ਨਾਲ। [5]ਧੀਰਜ ਕਰੋ, ਕਾਹਲੀ ਨਾ ਕਰੋ। [6]ਜੋਰ ਨਾਲ ਤਕੜਾਈ ਕਰਕੇ ਰੱਖੋ। [7]ਕੋਈ ਵੀ ਦਾਉ ਇਨ੍ਹਾਂ ਨੂੰ ਹੱਥ ਨਹੀਂ ਆਵੇਗਾ। [8]ਵੈਰੀ। *ਇਹ ਬ੍ਰਿਛ (ਪਿੱਪਲ) ਹੁਣ ਤੱਕ ਮੌਜੂਦ ਹੈ।

ਤਾਰਾ ॥੩੧॥ ਤਮ ਮੋਹਿ ਕਿ ਪੂਖਣ ਪੂਖਣ ਪੇਖਿ ਕਹਯੋ ਭੁਵ ਭੂਖਣ[1] ਹ੍ਵੈ ਸਵਧਾਨਾ। ਗਢਿ ਪੈ ਅਬਿ ਹੋਲ ਕਰੋ ਮਿਲਿ ਕੈ ਚਢਿ ਊਪਰ ਬੀਰ ਬਰੋ[2] ਰਿਪੁ ਹਾਨਾ। ਕਰਿ ਕਾਰਜ ਲੇਹੁ ਸਬੇਰ ਅਬੇਰ[3] ਨਿਬੇਰਹੁ ਜੰਗ ਪਰੈ ਘਮਸਾਨਾ[4]। ਸੁਨਿਕੈ ਸਭਿ ਸਿੰਘ ਫਿਰੇ ਚਹੁ ਓਰਨਿ ਘਾਲਨਿ ਜ਼ੋਰ ਸੁ ਸ਼ੋਰ ਮਹਾਨਾ ॥੩੨॥ ਢੋਇ ਕਰੀ ਢਿਗ ਢੂਕ ਗਏ ਚਹੁ ਓਰਨਿ ਤੇ ਲਲਕਾਰ ਪਰੇ। ਪਾਸ ਗਏ, ਨਹਿ ਤ੍ਰਾਸ ਭਏ, ਗਢ ਭੀਤਨ ਲੌ[5] ਅਬਿ ਜਾਇ ਅਰੇ। ਹਾਥ ਕਹੀ ਗਹਿ ਢਾਹਨਿ ਲਾਗਸ਼ੋ, ਰੌਰ ਕੋ ਸ਼ੋਰ ਬਿਸਾਲ ਕਰੇ। ਫੇਰ ਫਿਰੇ ਅਲਬਾਲ ਪਰੇ ਬਲ ਕ੍ਰੂਰ ਧਰੇ ਚਹਿ ਭੀਤ ਚਰੇ[6]॥੩੩॥ਯੌਂ ਚਹੂੰ ਓਰ ਪਰੀ ਜਬਿ ਧੂੰਮ ਮਿਲੇ ਗਢ ਭੀਤ ਕੇ ਸੰਗ ਸੁ ਜਾਈ।ਅੰਤਰ ਜ਼ੋਰ ਨਿਰੰਤਰ ਕੋ ਕਰਿ, ਹਾਰ ਪਰੇ ਤੁਪਕਾਨ ਚਲਾਈ। ਜਾਨਤਿ ਭੇ--ਚਢਿ ਹੈਂ ਗਢ ਪੈ ਨਹਿ ਪ੍ਰਾਨ ਬਚੈਂ,ਕਤਲਾਮ ਕਰਾਈ--ਹੋਇ ਅਧੀਰਜ ਬੀਰਜ[7] ਕੋ ਤਜਿ ਤ੍ਰਾਸ ਧਰੇ ਸੋ ਪਰੇ ਘਿਘਿਆਈ ॥੩੪ ॥ ਚੀਰ ਗਵਾਰਨਿ ਫੇਰਨਿ ਕੀਨਿ[8] ਭਨੈਂ ਬਿਨਤੀ ਗੁਰ ਕੀ ਸੁ ਦੁਹਾਈ। 'ਪ੍ਰਾਨ ਬਚੈਂ,ਇਹ ਦਾਨ ਕਰੋ ਪ੍ਰਭੁ! ਆਨ ਨ ਬਾਂਛਤਿ ਹੈਂ ਵਥੁ ਕਾਈ।ਭੂਲਗਏ ਬਖਸ਼ੋ ਹਮ ਕੋ ਨਹਿ ਜੀਵਤਿ ਫੇਰ ਕਰੈਂ ਖੁਟਿਆਈ। ਆਪ ਦਇਆ ਨਿਧਿ ਸੂਰ ਸ਼ਿਰੋਮਨਿ ਕੌਨ ਚਹੈ ਤੁਮਰੀ ਸਮਤਾਈ' ॥ ੩੫ ॥ ਦੀਨ ਭਏ ਬਿਨਤੀ ਜਬਿ ਕੀਨਿ ਕ੍ਰਿਪਾਲ ਸੁਨੀ ਕਰੁਨਾ ਹੁਇ ਆਈ। ਜੀਵਤਿ ਤਜਾਗ ਨਿਕਾਰ ਲਏ ਸਭਿ ਆਯੁਧ ਛੀਨ, ਕਹੀ ਪਕਰਾਈ। ਧਾਮ ਸਭੈ ਗਢ ਭੀਤ ਤਬੈ ਢਹਿਵਾਇ ਦਿਯੋ ਤਿਨ ਤੇ ਬਲ ਲਾਈ। ਬਾਨ ਸਮਾਨ ਮਦਾਨ ਕਿਯੋ ਤਹਿਂ,ਮਾਨਹੁ ਨਾਂਹਿ ਬਸੇ ਇਸ ਥਾਂਈਂ[9]॥੩੬॥ ਦੋਹਰਾ॥ਲੂਟ ਕੂਟ ਕਲਮੋਟ ਕੋ ਪਲਟਾ ਤਿਨ ਤੇ ਲੀਨ। ਸੂਰ ਸ਼ਿਰੋਮਨਿ ਦਸਮ ਗੁਰ ਸਭਿ ਜਗ ਮਹਿ ਜਸੁ ਕੀਨ ॥ ੩੭ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਕਲਮੋਟ ਮਾਰਨ' ਪ੍ਰਸੰਗ ਬਰਨਨੰ ਨਾਮ ਅਸ਼ਟ ਚਤਵਾਰਿੰਸਤੀ ਅੰਸੂ ॥੪੮॥ ੪੯. [ਵਾਪਸ ਆਨੰਦ ਪੁਰ ਆਏ]।

ਦੋਹਰਾ ॥ ਕਰਯੋ ਬੋਹ ਕਲਮੋਟ ਕੋ ਦਈ ਸਜ਼ਾਇ ਬਿਸਾਲ। ਤਿਸ ਦਿਨ ਤੇ ਸੰਗਤਿ ਸਦਾ ਸੁਖੀ ਰਹੀ ਸਭਿ ਕਾਲ॥੧॥ ਚੌਪਈ ॥ ਕਿਤ ਤੇ ਆਇ ਕਿਸੂ ਮਗ ਜਾਵੈਂ । ਥਾਕ ਕਠੋਰ ਭਿ ਨਹੀਂ ਅਲਾਵੈਂ । ਗੁਰ ਕੋ ਤ੍ਰਾਸ ਧਰਹਿ ਉਰ

[1]ਸੰਸਾਰ ਦੇ ਭੂਖਣ ਤੇ ਮੋਹ (ਰੂਪੀ) ਅੰਦੇਰੇ ਦੇ ਸੂਰਜ(ਗੁਰੂ ਜੀ)ਨੇ ਸੂਰਜ ਵੇਖਕੇ ਕਹਿਆ। [2]ਵਢੋ। [3]ਦੇਰੀ ਤੋਂ ਬਿਨਾਂ ਸੁਵੇਰੇ ਹੀ ਕਾਰਜ ਕਰ ਲੈ [ਅ+ਬੇਰ=ਦੇਰੀ ਬਿਨਾਂ]। [4]ਕੰਧਾਂ ਤੱਕ। [5]ਕੰਧਾਂ ਤੇ ਚੜ੍ਹਨਾ। [6]ਬਲ। [7](ਹਾਰ ਦਾ,ਪੱਲੂ ਫੇਰਿਆ। [8]ਮਾਨੋ ਇਸ ਥਾਵੇਂ(ਕਦੇ)ਵੱਸੇ ਹੀ ਨਹੀਂ ਸਨ।

ਭਾਰੀ। ਦੇਖਿ ਲੇਹੁ ਕਲਮੋਟ ਉਜਾਰੀ* ॥੨॥ ਰਾਜੇ ਨਿਜ ਨਿਜ ਪੁਰਿ ਮਹਿ ਥਿਰੇ। ਕੁਛ ਵਿਰੋਧ ਕੋ ਜ਼ਿਕਰ ਨ ਕਰੇ। ਦਰਬ ਖਰਚ ਹੋਯਸਿ ਬਹੁਤੇਰਾ। ਦਯੋ ਤੁਰਕ ਅਰ ਭਟਨਿ ਘਨੇਰਾ॥੩॥ਜੰਗ ਸਮਾਜ ਅਪਰ ਜੋ ਨਾਨਾ। ਤਿਨ ਪਰ ਹੋਯਹੁ ਖਰਚ ਮਹਾਨਾ।ਸਨਬੰਧੀ ਅਰੁ ਸੁਭਟ ਸੰਘਾਰੇ। ਉਜਰਯੋ ਦੇਸ਼ ਉਪੱਦ੍ਰਵ ਭਾਰੇ ॥ ੪ ॥ ਸਭਿ ਹੀ ਰੀਤਿ ਭਯੋ ਨੁਕਸਾਨ। ਬਧਯੋ ਸ਼ੋਕ ਅਰੁ ਦੁਖੀ ਮਹਾਨ । ਆਪ ਆਪਨੇ ਪੁਰਿ ਥਿਰ ਰਹੇ । ਗੁਰ ਕੀ ਬਾਤ ਨ ਕੈਸੇ ਕਹੈਂ ॥ ੫ ॥ ਜਬਿ ਸਤਿਗੁਰ ਮਾਰੀ ਕਲਮੋਟ । ਕਿਸਹੁੰ ਨ ਚਿਤਵਯੋ ਗੁਰ ਸੈਗ ਖੋਟਾਇਕ ਮੁਕਾਮ ਕੀਨਸਿ ਤਿਸ ਥਾਨ।ਬੈਠੇ ਸ਼੍ਰੀ ਪ੍ਰਭੁ ਲਾਇ ਦਿਵਾਨ ॥੬॥ ਦਯਾ ਸਿੰਘ ਆਦਿਕ ਢਿਗ ਥਿਰੇ । ਸਕਲ ਖਾਲਸਾ ਬਿਨਤੀ ਕਰੇ। 'ਨਿਕਸੇ ਜਬਿ ਅਨੰਦਪੁਰਿ ਛੋਰਿ। ਗਮਨੇ ਪ੍ਰਿਥਵੀ ਪਰ ਕੀ ਓਰ'॥੭॥ਸ਼੍ਰੀ ਮੁਖ ਬਾਕ ਏਵ ਫੁਰਮਾਯੋ[2]। ਸਭਿ ਸਿੰਘਨ ਕੋ ਸ਼ੁਭ ਸੁਨਾਯੋ । —ਹਮਰੋ ਸਦਨ ਅਨੰਦਪੁਰਿ ਮਾਂਹੀ।ਇਸ ਕੋ ਕਿਮ ਛੋਰਹਿਂ ਕਬਿ ਨਾਹੀਂ—॥ ੮॥ਸੋ ਅਬਿ ਬਾਕ ਸੰਭਾਲਨਿ ਕਰੋ । ਚਲਨ ਚਾਹਿ ਉਰ ਪੁਰਿ ਨਿਜ ਧਰੋ। ਸਰਬ ਗਿਰੇਸ਼ੁਰ ਲਰਿ ਪਚ ਹਾਰੇ । ਆਪ ਆਪਨੇ ਨਗਰ ਸਿਧਾਰੇ ॥ ੯ ॥ ਰਣ ਉਦਯੋਗ ਤਮਾਗ ਸਭਿ ਦੀਨਾ । ਜਨੁ ਉਤਸਾਹ ਛੀਨ ਕਿਨ ਲੀਨਾ। ਅਬਿ ਹਟਿ ਕਹਾਂ ਬਿਭੌਰ† ਸਿਧਾਰੋ । ਸ਼੍ਰੀ ਅਨੰਦਪੁਰਿ ਅਪਨਿ ਸੰਭਾਰੋ[3] ॥੧੦॥ ਸਕਲ ਖਾਲਸੇ ਤੋ ਸੁਨਿ ਬਾਨੀ । ਜਾਨੀ ਮਨ ਕੀ ਚਾਹਿ ਮਹਾਨੀ। ਦੋਨਿ ਅਨੰਦ ਅਨੰਦਪੁਰਿ ਕੇਰਾ । ਮਾਨੀ ਬਾਤ ਪ੍ਰਭੂ[4] ਇਸ ਬੇਰਾ ॥੧੧ ॥ ਪਾਛਲ ਛੋਰਾ ਕਹਿ ਅਨਵਾਯੋ। ਸੁਨਿ ਸੁਧਿ ਸ਼ੁੰਨ ਸ਼ੀਘ੍ਰ ਹੀ ਆਯੋ । ਸਕਲ ਬਿਹੀਰ ਮਿਲਯੋ ਇਕ ਥਾਂਏ । ਸੁਪਤ ਜਥਾ ਸੁਖ ਰਾਤਿ ਬਿਤਾਏ ॥ ੧੨ ॥ ਦਿਵਸ ਆਗਲੇ ਕੀਨਸਿ ਤਯਾਰੀ । ਭਯੋ ਦਮਾਮਾ ਜਿਸ ਧੁਨਿ ਭਾਰੀ । ਜ਼ੀਨ ਪਵੰਗਮ ਪਰ[5] ਸਭਿ ਪਾਏ । ਆਯੁਧ ਆਦਿ ਤੁਫੰਗ ਉਠਾਏ ॥੧੩॥ਕਮਰ ਕਸਾ ਕਰਿ ਹੁਇ ਸਵਧਾਨਾ।ਸਕਲ ਖਾਲਸਾ ਬੀਰ ਮਹਾਨਾ। ਖੜਗ ਨਿਖੰਗ ਅੰਗ ਸੰਗ ਲਾਇ । ਚਾਂਪ ਆਪ ਪ੍ਰਭੁ ਹਾਥ ਉਠਾਇ॥੧੪॥ ਦਲ ਬਿਦਾਰ[6] ਸੁੰਦਰ ਬਡ ਘੋਰਾ । ਚੰਚਲ ਮਹਾਂ ਭਰਯੋ ਤਨ ਜ਼ੋਰਾ ।

[1]ਜਦੋਂ (ਅਨੰਦਪੁਰ ਛੱਡਕੇ)ਪਰਾਈ ਪ੍ਰਿਥਵੀ ਵੱਲ ਦੂਰੇ ਸੀ ਭਾਵ ਦੂਸਰੇ ਇਲਾਕੇ ਗਏ ਸਾਓ। [2]ਫੁਰਮਾਇਆ ਸੀ। [3]ਸ੍ਰੀ ਗੁਰੂ ਜੀ ਨੇ। [4]ਘੋੜਿਆਂ ਉੱਤੇ। [5]ਦਲ ਨਾਸ਼ਕ। (ਅ) ਨਾਮ ਘੋੜੇ ਦਾ।
ਪਿੰਡ ਜੋ ਮੁੜਕੇ ਵੱਸਿਆ 'ਖੇੜਾ ਕਲਮੋਟ' ਅਜੇ ਹੈ। ਗੁਰਦੁਆਰਾ ਬੀ ਹੈ । †ਪਾ:—ਕਿ ਫੇਰ।

ਹੁਇ ਅਰੂਢਿ ਮਾਰਗ ਪ੍ਰਸਥਾਨੇ। ਦੁੰਦਭਿ ਬਜਤੇ ਸ਼ਬਦ ਮਹਾਨੇ ॥ ੧੫ ॥ ਚਲਜੋ ਖਾਲਸਾ ਪ੍ਰਭੂ ਪਿਛਾਰੀ[1]। ਮਿਲਹਿੰ ਭੇਟ ਦੇ ਪ੍ਰਭੂ ਅਗਾਰੀ[2]। ਬਿਨੈ ਕਰੈਂ"ਹਮ ਪ੍ਰਜਾ ਤੁਮਾਰੀ। ਆਪਨੇ ਜਾਨ ਕਰਹੁ ਰਖਵਾਰੀ" ॥ ੧੬ ॥ ਤਿਨ ਕੋ ਦੇ ਧੀਰਜ ਚਲਿ ਪਰੈਂ।ਕੇਤਿਕ ਦੌਰ ਦੌਰ ਨਰ ਦੁਰੈਂ। ਸਕੈਂ ਨ ਸਨਮੁਖ ਹ੍ਵਇ ਡਰ ਲਾਜੈਂ। ਕੇਤਿਕ ਦੁਸ਼ਟ ਸੁਨਤਿ ਧੁਨਿ ਭਾਜੈਂ ॥੧੭॥ ਜੇ ਬੇਮੁਖ ਹੈ ਗੁਮ ਪਛਾਨੈਂ[3]। ਲੂਟੈਂ ਕੂਟਹਿੰ ਅੱਗੁ ਪਯਾਨੈਂ[4]। ਸ਼੍ਰੀ ਅਨੰਦਪੁਰਿ ਕੋ ਚਲਿ ਆਏ। ਪਿਤਾ ਸਥਾਨ ਪ੍ਰਥਮ ਦਰਸਾਏ ॥ ੧੮ ॥ ਉਤਰਿ ਜੋਰਿ ਕਰ ਬੰਦਨ ਕੀਨਿ। ਬਹੁਰ ਪ੍ਰਕਰਮਾ ਫਿਰ ਕਰਿ ਦੀਨਿ। ਹਾਥ ਜੋਰਿ ਅਰਦਾਸ ਕਰਾਇ। ਮਧੁਰ ਪ੍ਰਸ਼ਾਦਿ ਬਹੁਤ ਬਰਤਾਇ ॥੧੯॥ ਬਹੁਰੋ ਸਦਨ ਆਪਨੇ ਗਏ। ਪੁਰਿ ਮਹਿੰ ਨਾਨਾ ਮੰਗਲ ਭਏ।ਨਿਜ ਨਿਜ ਥਾਨ ਖਾਲਸਾ ਥਿਰਜੋ। ਹਯਨਿ ਲਗਾਵਨਿ ਗਨ ਕੋ ਕਰਜੋ ॥ ੨੦ ॥ ਪ੍ਰਥਮ ਬਸੇ ਨਰ ਸਭਿ ਚਲਿ ਆਏ। ਧਰਿ ਉਪਹਾਰ ਪਗਨਿ ਲਪਟਾਏ। ਸਭਿਹਿਨਿ ਮਿਲਿ ਮਿਲਿ ਬਿਨੈ ਬਖਾਨੀ। ਸੁਨਿ ਪ੍ਰਭੁ ਧੀਰਜ ਦਈ ਮਹਾਨੀ ॥ ੨੧ ॥ ਪ੍ਰਥਕ ਪ੍ਰਥਕ ਕੀ ਕੁਸ਼ਲ ਪੂਛਿ ਤਬਿ। ਹਰਖਤਿ ਕਰੇ ਨਗਰ ਕੇ ਜਨ ਸਭਿ। ਹੁਕਮ ਕਰਜੋ"ਪੁਰਿ ਕੇ ਨਰ ਜੋਈ ! ਉਜਰਿ ਗਏ ਆਨਹੁ ਸਭਿ ਤੋਈ ॥ ੨੨ ॥ ਅਪਰ ਬਾਨੀਏਂ ਆਦਿ ਜਿ ਆਵਹਿੰ।ਬਸਹਿੰ ਸਦਨ ਤਿਨ ਕੇ ਬਨਵਾਵਹਿੰ। ਬਾਂਛਤਿ ਵਸਤੁ ਲੇਂ ਗੁਰ ਘਰ ਤੇ।ਬਸਹਿੰ ਆਨਿ ਕਰਿ ਪੁਰਿ ਅਬਿ ਨਰ ਤੇ' ॥੨੩॥ਇਮ ਕਹਿ ਸਕਲ ਹਕਾਰਨਿ ਕਰੇ। ਅਧਿਕ ਬਸਾਵਨ ਬਾਂਛਾ ਧਰੇ। ਜਹਿੰ ਕਹਿੰ ਤੇ ਕਹਿ ਜਨ ਅਨਵਾਏ। ਸਨਮਾਨਹਿੰ ਪੁਰਿ ਅਨੰਦ ਬਸਾਏ॥ ੨੪॥ ਆਵਨਿ ਲਗੇ ਸੈਂਕਰੇ ਲੋਕ। ਪ੍ਰਭੁ ਦੇ ਧਨ ਬਨਵਾਏ ਓਕ[5]। ਦੁਇ ਛਾਤਨ ਕੇ ਕਿਸ ਕੀ ਤੀਨ। ਸੁੰਦਰ ਸਦਨ ਸੁਹਾਵਨ ਕੀਨਿ ॥ ੨੫ ॥ ਲਗੇ ਅਨਿਕ ਕਾਰੀਗਰ ਆਨਿ। ਰਚਹਿੰ ਹਵੇਲੀ ਪੌਰ ਮਹਾਂਨ। ਨਾਨਾ ਰੀਤਿ ਨਿਕੇਤਨਿ ਪੰਗਤਿ। ਹਰਖਤਿ ਆਨਿ ਬਸੀ ਗਨ ਸੰਗਤਿ ॥ ੨੬ ॥ ਬਿੱਪ੍ਰ ਬਸੇ ਖਟ ਕਰਮੀ ਆਇ। ਬਿਦ੍ਯਾਧੈਨ ਅਧਿਕ ਧਰ੍ਮਰਾਇ[6]। ਸੀਲ ਸੰਤੋਖੀ ਦਯਾ ਸੁਭਾਊ। ਗੁਰ ਕੇ ਨਗਰ ਬਸੇ ਸਮੁਦਾਊ ॥ ੨੭ ॥ ਖੱਤ੍ਰੀ

---

[1]ਗੁਰੂ ਜੀ ਦੇ ਪਿੱਛੇ। [2]ਅੱਗੋਂ ਭੇਟ ਦੇਕੇ ਮਿਲਦੇ ਹਨ। [3]ਜੋ ਦੁਖ ਹੋਏ (ਸਨ ਉਨ੍ਹਾਂ ਦੇ) ਪਿੰਡ ਪਛਾਣਦੇ ਹਨ। [4]ਚਲਦੇ ਹਨ (ਸਿੰਘ)। [5]ਘਰ। [6]ਵਿੱਦਜਾ ਪੜ੍ਹਨ ਵਾਲੇ ਬਹੁਤੇ ਧਰਮੀ। [ਸੰਸ:, ਵਿਦ੍ਯਾ+ਅਧਯਯਨ=ਪੜ੍ਹਨਾ]।

ਕੇਤਿਕ ਆਨਿ ਰਹੇ ਹੈਂ।ਜਿਨ ਗੁਰ ਸ਼ਰਧਾ ਭਾਉ ਲਹੇ ਹੈਂ। ਬੈਸ਼ ਬਨਜ ਕੋ ਕਰਤਾ ਆਏ। ਕਰੀ ਦੁਕਾਨ ਬਜ਼ਾਰ ਸੁਹਾਏ ॥ ੨੮ ॥ ਹੋਨਿ ਲਗੋ ਬਿਵਹਾਰ ਬਡੇਰੇ । ਦੇਸ਼ ਬਿਦੇਸ਼ਨਿ ਲਯਾਇੰ ਘਨੇਰੇ । ਮਿਹਨਤਿ[1] ਅਧਿਕ ਨਗਰ ਮਹਿੰ ਪਾਏਂ । ਕ੍ਰਿਤ ਕੇ ਕਰਨਹਾਰ ਗਨ ਆਏ ॥ ੨੯ ॥ ਸਕਲ ਜਾਤਿ ਸ਼ੂਦਰ ਕੀ ਰਹੀ । ਕਰਹਿੰ ਮਜੂਰੀ ਧਨ ਗਨ ਲਹੀ । ਗੁਨੀ ਪੁਰਖ ਆਛੀ ਕ੍ਰਿਤ ਕਰੀ।ਕਦਰ ਸ਼ਿਨਾਸ ਜਾਨਿ ਗੁਰ ਭਰੀ[2] ॥੩੦॥ ਪੁਰਿ ਮਹਿੰ ਬਸੇ ਚਲੀ ਸਭਿ ਕਾਰਾਕੋ ਕਰਿ[3] ਲੇ ਪਹੁੰਚਤਿ ਦਰਬਾਰ । ਧਨ ਇਨਾਮ ਕੋ ਪਾਵਨ ਕਰੈਂ । ਆਛੀ ਕਰਨ ਚਾਤੁਰੀ ਧਰੈਂ ॥ ੩੧ ॥ ਕਾਰੀਗਰ ਸੋਂ ਪ੍ਰਭੂ ਉਚਾਰਾ। "ਰੁਚਿਰ ਦੁਕਾਨ ਬਨਾਇ ਬਜ਼ਾਰਾ। ਚਾਰੁ ਪੁਤੋਲੀ[4] ਰਚੀਐ ਜਿਤ ਕਿਤ । ਬਸਹਿੰ ਸੁਖੀ ਨਰ ਗਨ ਧਰਿ ਹਿਤ ਚਿਤ' ॥ ੩੨ ॥ ਸੁਨਿਕੈ ਹੁਕਮ ਰਚਨੋ ਸਭਿ ਸੁੰਦਰ । ਜਹਿੰ ਕਹਿੰ ਰੁਚਿਰ ਪੌਰ ਕੇ ਮੰਦਿਰ । ਜਨੁ ਬਿਸ਼ਕਰਮਾ ਆਨਿ ਬਨਾਏ। ਪੰਕਤਿ ਸਦਨ ਬਜ਼ਾਰ ਸੁਹਾਏ ॥੩੩॥ ਸੁੰਦਰ ਗਰੀ ਕਰੀ ਇਕਸਾਰੀ[5] । ਬਿਚਰਤਿ ਹਰਖਤਿ ਚਿਤ ਨਰ ਨਾਰੀ । ਚਹੁੰ-ਦਿਸ਼ਿ ਮਹਿੰ ਉਪਬਨ ਲਗਵਾਏ । ਤਰੁਵਰੁ ਸਰਬ ਜਾਤਿ ਕੇ ਲਾਏ ॥੩੪॥ ਨਾਨਾ ਬਰਨ ਲਗੀ ਫੁਲਵਾਰੀ । ਬਿਕਸਤਿ ਪ੍ਰਿਥਕ ਪ੍ਰਿਥਕ ਰਚਿ ਕਯਾਰੀ। ਬੀਚ ਸਥੰਡਲ ਕਰੇ ਚੁਕੌਨ।ਨਿਕਟ ਨਿਕਟ ਤਰੁਵਰੁ ਬਡ ਜੌਨ[6] ॥੩੫॥ ਆੜੂ,ਦਾੜਮ[7],ਕਦਲੀ[8] ਖਰੇ।ਸੇਉ[9], ਰਸਾਲ[10], ਜਿ ਸ੍ਵਾਦਿਲ ਖਰੇ।ਤੁਰਸ਼ ਮਧੁਰ ਫਲ ਜਿਨ ਕੋ ਬ੍ਰਿੰਦ । ਇਕ ਲਘੁ ਹੈਂ ਇਕ ਹੋਤਿ ਬਿਲੰਦ ॥ ੩੬ ॥ ਆਦਿ ਅੰਗੂਰ ਲਤਾ[11] ਲਗਵਾਈ । ਜਹਿੰ ਕਹਿੰ ਪੰਕਤਿ ਖਰੀ ਸੁਹਾਈ । ਬੋਲਤਿ ਗਨ ਬਿਹੰਗ ਬਹੁ ਜਾਤੀ । ਕੋਕਿਲ[12] ਕੀਰ[13] ਮੋਰ ਬਹੁ ਭਾਂਤੀ ॥ ੩੭॥ਪਾਰਾਵਤ[14] ਚਕਵਨ[15] ਕੇ ਨਾਦਿ। ਜਿਨ ਕੇ ਸੁਨੇ ਹੋਇ ਅਹਿਲਾਦਿ । ਥੋਰੇ ਦਿਵਸਨਿ ਰਚਨਾ ਘਨੀ । ਪ੍ਰਭੂ ਕ੍ਰਿਪਾ ਤੇ ਸੁੰਦਰ ਬਨੀ ॥ ੩੮ ॥ ਪੁੰਜ ਕਵੀ ਗੁਰ ਢਿਗ ਪੁਨ ਆਏ । ਕਰਹਿੰ ਕਬਿੱਤਨਿ ਅਧਿਕ ਰਿਝਾਏ । ਮੌਜ ਦਰਥ ਕੀ ਪਾਇ ਬਡੇਰੀ । ਕੀਰਤਿ ਜਹਿੰ ਕਹਿੰ ਬਿਥਰਿ ਘਨੇਰੀ ॥

---

[1]ਮਜ਼ਦੂਰੀ । [2]ਚੰਗੇ ਕਾਰੀਗਰ । [3]ਭਲੀ ਕਦਰ ਸ਼ਿਨਾਸੀ ਕਰਨ ਵਾਲੇ ਗੁਰੂ ਜੀ ਨੂੰ ਜਾਣਕੇ (ਅ) ਕਦਰ ਸ਼ਿਨਾਸ ਗੁਰੂ ਜੀ ਨੇ (ਕਦਰਯੋਗ) ਜਾਣਕੇ (ਉਨ੍ਹਾਂ ਦੀ ਵੇਲ) ਭਰੀ । [3]ਕੋਈ (ਬਾਹਰੋਂ ਹੀ) ਕਰਕੇ(ਭਾਵ ਤਿਆਰ ਕਰਕੇ ਚੀਜ਼ਾਂ)ਲੈਕੇ ਦਰਬਾਰ ਵਿੱਚ ਪਹੁੰਚਦਾ ਹੈ । [4]ਵੱਡੀ ਸੜਕ ਜੋ ਸ਼ਹਿਰ ਦੇ ਵਿੱਚ ਦੀ ਹੋਕੇ ਲੰਘੇ। [ਸੰਸਃ, ਪ੍ਰਤੋਲੀ] । [5]ਇੱਕੋ ਜਿਹੀ।[6]ਜੋਹੜੇ।[7]ਅਨਾਰ । [8]ਕੇਲੇ । [9]ਸੇਬ । [10]ਅੰਬ।[11]ਵੇਲਾਂ।[12]ਕੋਇਲਾਂ।[13]ਤੋਤੇ।[14]ਕਬੂਤਰ [ਸੰਸਃ, ਪਾਰਾਪਤ,ਪਾਰਾਵਤ] । [15]ਚਕਵਿਆਂ ।

੩੯ ॥ ਜੋ ਜੋ ਬਸੇ ਅਨੰਦਪੁਰਿ ਆਇ। ਸਰਬ ਭਾਂਤਿ ਤੇ ਸੁਖ ਬਹੁ ਪਾਇ। ਪੁੰਜ ਖਾਲਸਾ ਉਤਰਜੋ ਰਹੈ। ਸੇਵਹਿ ਗੁਰੂ ਸੁ ਰਸ ਕੋ ਲਹੈ॥ ੪੦ ॥ ਗੁਰ-ਮਤਿ ਧਰਿ ਧਰਿ ਹੁਇ ਉਰ ਗਯਾਨੀ। ਰਾਖਹਿਂ ਰਹਤਿ ਪਠਹਿਂ ਗੁਰਬਾਨੀ। ਪਾਹੁਲ ਆਨਿਪ੍ਰੰਜ ਸਿਖ ਲੇਵੈਂ।ਰੀਤਿ ਜਗਤ ਦੁਰਮਤਿ ਤਜਿ ਦੇਵੈਂ[1]॥੪੧॥ ਲਗਹਿ ਦਿਵਾਨ ਬਿਰਾਜੈਂ ਬੀਚ। ਦਰਸਹਿਂ ਆਨਿ ਊਚ ਅਰੁ ਨੀਚ।ਅਰ-ਪਹਿਂ ਅਨਿਕ ਅਕੋਰਨਿ ਲਯਾਇ।ਹਯ ਹੱਥਯਾਰ ਦਰਬ ਸਮੁਦਾਇ॥ ੪੨॥ ਬਸਤ੍ਰ ਬਿਭੂਖਨਿ ਬਹੁ ਮੁਲ ਕੇਰੇ।ਦੇਸ਼ ਬਿਦੇਸ਼ਨਿ ਕੇ ਨਰ ਹੇਰੇ। ਆਨਿ ਅਨੰਦਪੁਰਿ ਕਰਿ ਬਿਸਰਾਮੂ। ਬਿਰਮਾਵਹਿਂ ਹੇਰਤਿ ਅਭਿਰਾਮੂ ॥ ੪੩ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਦੁੱਤੇ 'ਸ਼੍ਰੀ ਗੁਰ ਆਨੰਦਪੁਰ ਆਗਮਨ' ਪ੍ਰਸੰਗ ਬਰਨਨੰ ਨਾਮ ਏਕ ਉਨ ਪੰਚਾਸਤੀ ਅੰਸੂ ॥੪੯॥

੫੦. [ਭੀਮਚੰਦ ਦਾ ਮੇਲ। ਨਾਰਦ ਨੇ ਖੰਭ ਭੇਟ ਕਰਨੇ]।

ਦੋਹਰਾ ॥ ਸਕਲ ਸੈਲਪਤਿ ਥਿਰ ਰਹੇ ਨਿਜ ਰਜਧਾਨੀ ਜਾਇ। ਆਨ ਮਾਨਿ ਸਤਿਗੁਰੂ ਕੀ ਉਰ ਹੈਂਕਾਰ ਬਿਲਾਇ॥੧॥ਚੌਪਈ॥ ਜਹਾਂ ਕਹਾਂ ਹੁਇ ਤੁਸ਼ਨਿ ਥਿਰੇ। ਭੀਮਚੰਦ ਨਰ ਪਠਵਨਿ ਕਰੇ। 'ਪ੍ਰਭੁ ਜੀ! ਭੂਲਜੋ ਮੈਂ ਬਖਸ਼ੀਜੈ। ਨਿਜ ਬਖਸ਼ਿੰਦ ਬਿਰਦ ਲਖਿ ਲੀਜੈ ॥ ੨ ॥ ਹਮ ਨੋ ਅਪਨੋ ਸਗਲ ਬਿਗਾਰਾ[2]। ਭਯੋ ਬਿਰੋਧ ਨਿਤਾਪ੍ਰਤਿ ਭਾਰਾ।ਅਬਿ ਮੈਂ ਸ਼ਰਣ ਪਰਜੋ ਬਲ ਹਾਰੀ[3]।ਗੌਰਵ ਮਹਿਮਾ ਜਾਨਿ ਤਿਹਾਰੀ ॥੩॥ ਗਨ ਰਾਜੇ ਉਪਦੇਸ਼ਤਿ ਮੋਹੀ। ਜਿਸ ਤੇ ਰਾਵਰਿ ਸੋਂ ਰਣ ਹੋਹੀ[4]। ਕਹੋ ਅਪਰ ਕੋ ਬਿਗਰਤਿ ਰਹਜੋ। ਅਬਿ ਮੈਂ ਸ਼ਰਨਿ,ਮਹਾਤਮ਼ਲਹਜੋ[5]॥੪॥ਇੱਤਯਾਦਿਕ ਲਿਖਿ ਬਿਨੈ ਬਡੇਰੀ। ਗੁਰ ਢਿਗ ਪਠੀ 'ਛਿਮਹੁ ਮਤਿ ਮੇਰੀ'। ਤਬਿ ਸਤਿਗੁਰ ਕਾਗਦ ਪਠਵਾਯੋ। ਦਯਾ ਸਿੰਧ ਸੁਨਿ ਬਾਕ ਅਲਾਯੋ ॥ ੫ ॥ 'ਅਬਿ ਤੋਂ ਭਯੋ ਨਿੰਮ੍ਰ ਤਜਿ ਗਰਬਾ ਖੋਇ ਦਰਬ ਅਰੁ ਜਸੁ ਜਗ ਸਰਬਾ।ਸ਼ਰਨਿ ਪਰਜੋ ਚਾਹਤਿ ਹੁਇ ਹਿਤ ਮੈਂ[6]। ਲਖਜੋ ਮਹਾਤਮ ਮੈਂ[7] ਕੁਛ ਚਿਤ ਮੈਂ ॥੬॥ ਉਚਿਤ ਸੀਧ ਜੋ ਜਾਨਹੁ ਤਾਂਹੀ। ਲਿਹੁ ਮਿਲਾਇ ਸ਼੍ਰੀ ਪ੍ਰਭੁ! ਪਗ ਪਾਂਹੀ। ਭੀਮ ਚੰਦ ਜੋ ਮਾਨੀ ਆਨ[8]। ਅਪਰ ਜਿ ਗਿਰਪਤਿ ਕੋਤਿਕ ਮਾਨ[9] ॥ ੭ ॥ ਬੇਮੁਖ ਹੋਇ

[1]ਜਗਤ ਵਿਚ ਦੁਰਮਤੀ ਰੀਤੀ ਨੂੰ ਛੱਡਦੇ ਹਨ। [2]ਵਿਗਾੜਿਆ ਹੈ। [3]ਬਲ ਹਾਰਕੇ [4]ਹੋਇਆ ਸੀ। [5]ਲਖ ਲਿਆ ਹੈ। [6]ਹਰਣ ਪਿਆ ਚਾਹੁੰਦਾ ਹੈ (ਇਸ ਤੋਂ ਕਾਪਦਾ ਹੈ ਕਿ ਧੁਣ,ਹਿਤ ਵਿਚ ਦੇਣਾ ਹੈ।[7]ਮਹਾਤਮ ਵਾਲੇ ਮਹਾਤਮਮਯ]ਪਰ ਸ਼ੁਧ ਪਾਠ—ਮਹਾਤਮ ਕੋ—ਜਾਪਦਾ ਹੈ,ਲਿਖਾਰੀ ਦੀ ਉਕਾਈ ਹੈ। [8]ਜੋ ਆਣ ਮੰਨ ਲਈ। [9]ਹੋਰ (ਭੀ) ਕਿੰਨੇ ਹੀ ਰਾਜੇ ਮੰਨ ਜਾਣਗੇ (ਆਨ)। (ਅ) (ਫਿਰ ਉਨ੍ਹਾਂ ਦਾ) ਕਿੰਨਾਕੁ ਮਾਣ ਹੈ (ਭਾਵ ਉਹਭੀ ਅਧੀਨ ਹੋ ਜਾਣਗੇ)।

ਮਾਰ ਬਹੁ ਖਾਈ। ਸ਼ਰਨ ਪਰੇ ਉਰ ਮਹਿੰ ਪਛੁਤਾਈ।ਮੇਲਹੁ ਆਪ ਉਚਿਤ ਹੈ ਬਾਤੀ। ਜੋ ਅਧੀਨ ਇਮ ਬਡੋ ਅਰਾਤੀ[੧]॥੯॥ ਸੁਨਿ ਕਲਗ਼ੀਧਰ ਬਾਕ ਬਖਾਨਾ। [੨]ਪ੍ਰਥਮ ਕੁਕਰਮ ਤਿਨਹੁੰ ਹੀ ਠਾਨਾ। ਅਬਿ ਜੇ ਮਿਲਹਿ ਨਹੀਂ ਅਪਮਾਨੈ[੩]। ਤਜੈ ਬਿਰੋਧ ਗੁਰਨਿ ਕੋ ਮਾਨੈ ॥੯॥ ਹਮ ਹੁਇਂ ਤਥਾ ਜਥਾ ਸੋ ਹੋਇ। ਮਿਲਹਿ ਮਿਲਾਵਹਿੰ ਅੰਤਰ ਖੋਇ[੪]। ਰਿਸ ਬਸਿ ਹ੍ਵੈ ਕੈ ਲਰਿਬੋ ਚਾਹਾ। ਤਿਮ ਹੀ ਮਿਲੈ ਮੇਲ ਰਣ ਮਾਂਹਾ[੫]॥੧੦॥ਦਯੋ ਹੁਕਮਨਾਮਾ ਲਿਖਵਾਇ। ਮ੍ਰਿਦੁਲ ਬਾਕ ਹਿਤ ਕੋ ਜਿਸ ਭਾਇ। ਦੂਤ ਗਯੋ ਲੇਕਰਿ ਢਿਗ ਜਬੈ। ਖੋਲਿ ਪਠਾਇ,ਜਾਨਿ ਹਿਤ ਸਬੈ[੬] ॥੧੧॥ ਹਰਖਤਿ ਹ੍ਵੈ ਕਰਿ ਕੋਪ ਮਿਟਾਯੋ। ਪੁਨ ਪੰਮਾ ਪਰਧਾਨ ਪਠਾਯੋ। ਮੇਲ ਕਰਨੋ ਬਾਤਨਿ ਕੇ ਸਾਥ। ਭਯੋ ਸ਼ੁੱਧ ਮਨ ਪੁਨ ਗਿਰਨਾਥ ॥ ੧੨ ॥ ਆਵਾਜਾਈ ਸਚਿਵਨਿ ਕੇਰੀ। ਕਰਤਿ ਰਹਨੋ ਦੇ ਭੇਟ ਬਡੇਰੀ। ਅਪਰ ਹੈਂਡੂਰੀ ਆਦਿਕ ਸਾਰੇ। ਮੰਤ੍ਰੀ ਪਠਹਿੰ ਪਰਹਿ ਜਬਿ ਕਾਰੇ ॥ ੧੩ ॥ ਕਿਸ ਗਿਰਪਤਿ ਕੈ ਭਾਵ ਬਿਸਾਲਾ। ਕੋਚਿਤ ਕਰਹਿੰ ਅਲਪ ਹਿਤਵਾਲਾ[੭]।ਇਸ ਬਿਧਿ ਰਸ ਹੋਯੋ ਗਿਰ ਰਾਜਨ। ਕਰਹਿੰ ਸੁਧਾਰਨਿ ਅਪਨੇ ਕਾਜਨਿ॥ ੧੪॥ ਕਬਿ ਕਬਿ ਮਤਿਗੁਰ ਚਢਹਿੰ ਅਖੇਰ।ਬਿਚਰਹਿੰ ਕਾਨਨ ਇਤ ਉਤ ਹੋਰਿ। ਸੈਗ ਖਾਲਸਾ ਹ੍ਵੈ ਸਮੁਦਾਇ। ਤੀਰ ਗੌਰੀਆਂ ਵਹਿਰ ਚਲਾਇ ॥ ੧੫ ॥ ਨਿਤ ਸ਼ਸਤ੍ਰਨਿ ਕੋ ਹ੍ਵੈ ਅੱਭ੍ਯਾਸਾ। ਪਰਚਹਿੰ ਰਹਹਿੰ ਪ੍ਰਭੂ ਕੇ ਪਾਸਾ।ਰਾਣੇ ਰਾਇ ਮਿਲੇ ਸਮੁਦਾਇ। ਜੋ ਸੈਲਨ ਕੇ ਬਿਖੈ ਬਸਾਇ[੮] ॥੧੬॥ ਸਭਿਹਿਨਿ ਆਨ ਪ੍ਰਭੂ ਕੀ ਮਾਨੀ। ਮਾਨੈਂ ਜੋ ਨ,ਮਿਟੈ ਰਜਧਾਨੀ[੯]। ਅਨਿਕ ਅਕੰਰਨਿ ਕੋ ਅਰਪੰਤੇ। ਵਸਤ੍ਰ ਅਜਾਇਬ ਹੇਰਿ ਪਠੰਤੇ॥੧੭॥ਆਛੇਫਲ ਗਨ ਤੋਰਿ ਬਟੋਰਿ[੧੦]ਡਾਲੀਪਠਹਿੰ ਗੁਰੂ ਕੀ ਓਰ। ਕੋ ਸੂਖਮ ਚਾਵਰ ਪਹੁੰਚਾਵੈ। ਕੋ ਬਹੁ ਮੋਲੇ ਬਸਤ੍ਰ ਪਠਾਵੈਂ ॥੧੮॥ ਜਿਸ ਬਿਲੋਕਿ ਪ੍ਰਭੁ ਕਰੈਂ ਅਨੰਦ।ਐਸੀ ਵਸਤ੍ਰ ਪਠਾਇਂ ਬਿਲੰਦ।

ਇਕ ਦਿਨ ਗੁਰੂ ਦਿਵਾਨ ਮਝਾਰੀ। ਨਾਰਦ ਸਾਧ ਰੂਪ ਨਿਜ ਧਾਰੀ ॥ ੧੯ ॥ ਸੁੰਦਰ ਪੰਖ ਬਿਹੰਗਮ ਕੇਰੇ। ਧਰੀ ਉਪਾਇਨ ਆਨਿ

---

[੧]ਵੈਰੀ ਦੇ ਅੱਗੇ ਅਧੀਨ ਹੁੰਦਾ ਹੈ। [੨]ਤੁਸੀਂ ਜੋ ਮਿਲਦਾ ਹੈ ਅਸੀਂ ਨਿਰਾਦਰ ਨਹੀਂ ਕਰਦੇ। [੩]ਜੇ ਮਿਲੇਗਾ ਤਾਂ ਅਸੀ ਮਿਲਾ ਲਵਾਂਗੇ ਦਰਕ ਹੁਵਾਕੇ। [੪]ਓਵੇਂ ਹੀ ਅਸੀਂ)ਰਣ ਵਿਚ(ਉਸਨੂੰ) ਮਿਲੇ। [੫]ਖੋਲਕੇ ਪੜ੍ਹਾਈ ਤੇ ਸਾਰੀ ਅਪਣੇ ਹਿਤ ਦੀ ਜਾਣੀ। [੬]ਕਈਕ ਵੇੜੇ ਨਿਤ ਵਾਲਾ ਭਾਵ) ਕਰਦੇ ਹਨ। [੭]ਵਸਦੇ ਹਨ। [੮]ਰਾਜਧਾਨੀ ਨਾਸ਼ ਹੋ ਜਾਂਦੀ ਹੈ। [੯]ਤੋੜਕੇ ਤੇ ਕੱਠੇ ਕਰਕੇ।

ਅਗੋਰੇ। ਬੰਦਨ ਠਾਨਿ ਦਰਸ ਕਰਿ ਬੈਸਾ। ਦੇਖਿ ਨ ਤ੍ਰਿਪਤਹਿ ਬਹੁ ਛੁਧਿ ਜੈਸਾ ॥੨ ੦ ॥ ਤਬਿ ਸਤਿਗੁਰ ਸਾਦਰ ਬੈਠਾਯੋ। ਮੁਸਕਾਵਤਿ ਸ੍ਰੀ ਬਦਨ ਅਲਾਯੋ। [1]ਪੰਖ ਆਨਿਬੇ ਹੇਤੁ ਕਸਾਲਾ[1]। ਕਨੋਂ ਰਿਖਿਦੇਵ ! ਆਪ ਤੁਮ ਝਾਲਾ? ॥੨੧॥ ਤੁਮਰੋ ਦਰਸ਼ਨ ਹੈ ਬਹੁ ਪਾਵਨ।ਕਰਹੁ ਕ੍ਰਿਪਾ ਜਥਿ ਕਰਹੁ ਦਿਖਾਵਨ।ਪਰਉਪਕਾਰ ਹੇਤ ਧਰ ਫਿਰੋ। ਸੁਰ ਮੁਨਿਜਨ ਕੋ ਪਾਵਨ ਕਰੋ[2] ॥ ੨੨ ॥ ਸੁਨਿ ਮੁਨਿ ਨਾਰਦ ਪਰਮ ਬਿਸ਼ਾਰਦ[2]। ਉੱਤਰ ਹੇਤੁ ਬਖਾਨੀ ਸਾਰਦ[3]। [4]ਸ੍ਰੀ ਅਸਕੇਤੁ ਪੁੱਤ੍ਰ ਪ੍ਰਿਯ ਪਰਮ[4]। ਧਰਨੋ ਰੂਪ ਗੁਰ ਰਾਖਨਿ ਧਰਮ ॥੨੩॥ ਤੀਨ ਤਾਪ ਖਾਪਨਿ ਸ਼ੁਭ ਦਰਸ਼ਨ। ਆਇ ਸੁਰਗ ਤੇ ਹਰਖਤਿ ਪਰਸਨ[5]। ਰਿਕਤ ਪਾਣ[6] ਨਹਿੰ ਆਵਤਿ ਆਛੇ। ਧਾਂਤੇ ਕੁਟ ਲਨਾਇਬੋ ਬਾਂਛੇ ॥ ੨੪ ॥ ਬਹੁਰ ਬਿਚਾਰਨੋ ਜੋ ਹੁਇ ਪਸਾਰੀ। ਐਸੀ ਵਸਤੁ ਲੇਉਂ ਕਰ ਧਾਰੀ। ਕਰਨਿ ਜੋਗ ਅੱਭ੍ਯਾਸ ਬਡੇਰਾ। ਰਿਦੇ ਬਿਚਾਰਨਿ ਕਰਿ ਮੈਂ ਹੇਰਾ ॥ ੨੫ ॥ ਧਾਂਤੇ ਸ਼ਸਤ੍ਰਨਿ ਕੀ ਬਹੁ ਚਾਹੁ। ਬਿੱਦ੍ਯਾ ਚਾਂਪ ਅਧਿਕ ਸਭਿ ਮਾਂਹ੍ਵਾਧਾਂਤੇ ਤੁਮਰੇ ਸਰਨਿ ਕਰਨਿ ਕੌ[7]।ਮੈਂ ਆਨੇ ਸ਼ੁਭ ਬੀਨ ਪਰਨਿ ਕੋ[*] ॥ ੨੬ ॥ ਅਪਨੇ ਬਾਨ ਸੰਗ ਲਗਵਾਓ। ਬਹੁਰ ਚਾਂਪ ਮੈਂ ਸੰਧਿ ਚਲਾਓ। ਹੋਰਹੁ ਬੇਗ ਹੋਇ ਹੈ ਐਸੇ। ਉਡਿ ਕਰਿ ਜਾਇੰ ਬਿਹੰਗਮ ਜੈਸੇ ॥ ੨੭॥ ਜੋਤਿਕ ਹੋਤਿ ਰਹੋ ਅਵਤਾਰ।ਪਹੁੰਚਿ ਸਭਿਨਿ ਕੋ ਦਰਸ ਨਿਹਾਰ[8]। ਰਾਮਚੰਦ ਸ੍ਰੀ ਕ੍ਰਿਸ਼ਨ ਨਿਹਾਰੇ। ਸੁੰਦਰ ਨਰ ਸਰੀਰ ਬਹੁ ਧਾਰੇ ॥ ੨੮ ॥ ਅਬਿ ਰਾਵਰ ਕੋ ਰੂਪ ਛਬੀਲਾ। ਕਰਤੇ ਰਹਹੁ ਮਾਨਵੀ ਲੀਲਾ। ਦੇਖਤਿ ਹੀ ਮਨ ਹੋਤਿ ਸਨੇਹੂ। ਸਰਬ ਜੋਗ ਪ੍ਰਾਪਤਿ ਫਲ ਏਹੂ॥੨੯॥ ਕਹੌਂ ਕਹਾਂ ਰਾਵਰ ਕੀ ਸ਼ੋਭਾ। ਦੁਸ਼ਮਨ ਭੀ ਦੇਖਤਿ ਮਨ ਲੋਭਾ। ਖੜਗ ਨਿਖੰਗ ਅੰਗ ਕੇ ਸੰਗਾ। ਸ਼ੋਭਤਿ ਕਲਗੀ ਸੀਸ ਉਤੰਗਾ ॥ ੩੦ ॥ ਤੁਮ ਦਰਸ਼ਨ ਤੇ ਮਹਿਦ ਅਨੰਦੀ। ਮੁਖ ਮੰਡਲ ਦੁਤਿ ਦਿਪਹਿ ਬਿਲੰਦੀ। ਸੁੰਦਰ ਅਪਰ ਬਿਲੋਕ੍ਰਨਿ ਕੇਰੀ।ਨਹਿੰ ਬਾਂਛਾ ਰਹਿ ਤੁਮ ਕੋ ਹੋਰੀ[10] ॥੩੧॥ ਸੂਰ ਸ਼ਿਰੋਮਣਿ ਪੰਥ ਚਲਾਯੋ। ਰਚਨੋ ਸਭਿਨਿ ਕੋ ਜੁੱਧ ਸਿਖਾਯੋ। ਜਿਸ ਮਹਿੰ ਅਤਿ ਪ੍ਰਸੰ-

---

[1]ਖੰਭ ਲਿਆਵਣ ਦੀ ਖੇਚਲ। [2]ਚਤੁਰ। [3]ਬਾਣੀ। [4]ਸ੍ਰੀ ਅਕਾਲ ਪੁਰਖ ਦੇ (ਆਪ) ਪਰਮ ਪ੍ਰਿਯ ਪੁੱਤ੍ਰ ਹੋ। [5]ਸੁਰਗ ਤੋਂ ਆਇਆ ਹਾਂ ਅਨੰਦ ਨਾਲ (ਚਰਨ) ਪਰਸਨ। [6]ਖਾਲੀ ਹੱਥ। [7]ਬਾਣਾਂ ਨਾਲ (ਜੋੜਨ) ਲਈ। [8]ਖੰਭ ਦੁਣਕੇ। [9](ਮੈਂ) ਦੇਖਿਆ ਹੈ। [10]ਆਪਦੇ ਦਰਸ਼ਨ ਕਰਕੇ ਹੋਰ ਸੁੰਦਰਤਾ ਦੇ ਦੇਖਣ ਦੀ ਚਾਹ ਨਹੀਂ ਰਹਿੰਦੀ।

*ਖੰਭਾਂ ਦਾ ਪਤਾ ਤੇ ਇਨ੍ਹਾਂ ਤੋਂ ਉਪਦੇਸ਼ ਅਗਲੇ ਅੰਸੂ ਵਿਚ ਆਵੇਗਾ।

ਨਤਾ ਮੋਹੀ।ਪਿਖਿ ਪਿਖਿ ਦਾਰੁਣ ਮਨ ਮਹਿ ਹੋਹੀ[1] ॥੩੨॥ ਧੰਨ ਗੁਰੂ ਗੁਰ ਗਾਦੀ ਧੰਨ। ਜਿਨ ਕੀ ਸਮਤਾ ਕਰਹਿ ਨ ਅੰਨ। ਰੂਪ ਮਹਿਦ ਮਹੀ-ਯਾਨ ਤੁਮਾਰਾ। ਨੇਤਿ ਨੇਤਿ ਜਿਸ ਬੇਦ ਉਚਾਰਾ ॥ ੩੩ ॥ ਸਰਬ ਸੁਰਾਸੁਰ ਸ਼ਾਰਦ ਸ਼ੇਖ। ਅੰਤ ਨ ਪਾਇ ਸਕਹਿੰ ਅਵਿਰੇਖ। ਨਿਜ ਬ੍ਰਹਮੰਡ ਰੂਪ ਤੁਮ ਧਾਰਾ। ਪਗ ਪਤਾਲ ਜੋ ਧਰੈ ਪਸਾਰਾ[2] ॥੩੪॥ ਸਾਗਰ ਉਦਰ[3], ਨਸਾ ਨਦ ਨਾਰੇ[4]।ਲੋਚਨ ਸੂਰਜ ਚੰਦ ਉਦਾਰੇ। ਬ੍ਰਹਮਲੋਕ ਪ੍ਰਭੁ ਸੀਸ ਬਨਾਯੋ। ਜਹਿੰ ਕਹਿੰ ਏਕੋ ਰੂਪ ਸੁਹਾਯੋ[5] ॥ ੩੫ ॥ ਇੱਤਯਾਦਿਕ ਜਬਿ ਨਾਰਦ ਕਹਯੋ। ਬਰਜਤਿ ਗੁਰੁ[6] 'ਤੁਮ ਸਭਿ ਕਿਛ ਲਹਯੋ। ਅਹੋ ਦੇਵਰਿਖਿ! ਨਿਤ ਸਰਬੱਗਯ। ਸਭਿ ਤੇ ਦੀਰਘ ਅਹੋ ਤਤੱਗਯ[7] ॥ ੩੬ ॥ ਇਸ ਬਿਧਿ ਕਹਿ ਕਰਿ ਆਪਸ ਮਾਂਹੀ। ਭਏ ਅਨੰਦਤਿ ਮਿਲਿ ਕਰਿ ਤਾਂਹੀ[8]।ਕਰੀ ਪਰਸਪਰ ਨਮੋ ਸਿਧਾਰਾ। ਬ੍ਰਹਮਲੋਕ ਕੋ ਮੁਨੀ ਪਧਾਰਾ ॥ ੩੭ ॥ ਦੇਖਤਿ ਸਭਿ ਕੋ ਅੰਤਰਧਾਨਾ। ਸਿੱਧ ਸਮਾਨ ਖਾਲਸੇ ਜਾਨਾ। ਪਾਛੇ ਪੂਛਨਿ ਕੀਨੋ ਸਬੈ। ਭੇਵ ਬਤਾਯੋ ਸਤਿਗੁਰੁ ਤਬੈ ॥ ੩੮ ॥ 'ਕਮਲਾਸਨ ਕੋ ਨੰਦਨ[9] ਨਾਰਦ। ਅਹੈ ਦੇਵਰਿਖਿ ਪਰਮ ਬਿਸ਼ਾਰਦ[10]। ਇਮ ਕਹਿ ਪੰਖ ਆਪ ਕਰ ਲਏ। ਏਕ ਸਿੰਘ ਸੋਂ ਇਮ ਕਹਿ ਦਏ ॥ ੩੯ ॥ 'ਲੇ ਗਮਨਹੁ ਕਾਰੀਗਰ ਤੀਰ। ਬੈਠਿ ਨਿਕਟ ਲਗਵਾਵਹੁ ਤੀਰ। ਇਨ ਕੋ ਤਯਾਗਿ ਦੂਰ ਨਹਿੰ ਜਾਵਹੁ। ਦੇਖਤਿ ਦ੍ਰਿਗਨ[11] ਬਾਨ ਬਨਵਾਵਹੁ' ॥ ੪੦ ॥ ਸੁਨਿ ਪ੍ਰਭੁ ਤੇ ਲੇ ਕਰਿ ਤਬਿ ਗਯੋ।ਨਿਕਟ ਬੈਠਿ ਬਨਵਾਵਤਿ ਭਯੋ। ਦੀਰਘ ਪੰਖ ਸੁ ਦੀਰਘ ਬਾਨਾ। ਕਰੇ ਤਯਾਰ ਸੋ ਰੁਚਿਰ ਮਹਾਨਾ ॥ ੪੧ ॥ ਆਛੇ ਸਰ ਬਨਾਇ ਲੇ ਆਯੋ। ਸ਼੍ਰੀ ਪ੍ਰਭੁ ਕੋ ਦੇ ਸੀਸ ਨਿਵਾਯੋ। ਆਪ ਹਾਥ ਮਹਿੰ ਧਰਿ ਕਰਿ ਹੇਰੇ। ਸਰਬ ਥੂਲ ਖਪਰੇ ਸੁ ਬਡੇਰੇ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੇ 'ਨਾਰਦ ਜੀ ਮਿਲਨ' ਪ੍ਰਸੰਗ ਬਰਨਨੰ ਨਾਮ ਪੰਚਾਸਮੋ ਅੰਸੂ ॥ ੫੦ ॥

੫੧. [ਖੰਡਾਂ ਦੁਵਾਰਾ ਉਪਦੇਸ਼]।

ਦੋਹਰਾ ॥ ਥਿਰਨੋ ਖਾਲਸਾ ਪਾਸ ਗਨ ਹੁਕਮ ਕਰਨੋ ਮਹਾਰਾਜ। 'ਦੂਰ ਦੂਰ ਲਗਿ ਖਰੇ ਰਹੁ* ਬਾਨ ਖੋਜਿਬੇ ਕਾਜ' ॥ ੧ ॥ ਚੌਪਈ ॥ ਸੁਨਿ ਕਰਿ ਸਿੰਘ

[1]ਭਿਆਨਕ ਜੰਗ ਵੇਖ ਵੇਖ ਮੋਟੇ ਮਨ ਵਿਚ ਇਹ ਆਉਂਦੀ ਹੈ:—।[2]ਪਤਾਲ ਜੋ ਹੇਠ ਪਸਰਿਆ ਹੋਇਆ ਹੈ (ਆਪਦੇ) ਚਰਨ ਹਨ। [3]ਸਮੁੰਦਰ ਪੇਟ ਹੈ। [4]ਨਦੀਆਂ ਨਾਲੇ ਨਾੜੀਆਂ ਹਨ। [5](ਹੋਰ ਕਹਿਣੋਂ) ਰੋਕਣ ਲਈ ਗੁਰੂ ਜੀ ਨੇ ਕਿਹਾ। ਰੋਕਣ ਦਾ ਕਾਰਨ ਇਹ ਸੀ ਕਿ ਹੋਰ ਖੁਲ੍ਹੀਆਂ ਗੱਲਾਂ ਨਾ ਕਰੇ।[6]ਤਿਸ ਨਾਰਦ ਨੂੰ।[7]ਬ੍ਰਹਮਾ ਦਾ ਪੁੱਤ੍ਰ।[8]ਚਤੁਰ।[9]ਅੱਖੀਂ ਵੇਖਦਿਆਂ। *ਪਾ:—ਹੋਇ।

ਧਾਇ ਕਰਿ ਗਏ। ਖਰੇ ਸੈਂਕਰੇ ਹੋਵਤਿ ਭਏ। ਪੂਰਬ ਦਿਸ਼ਿ ਸ਼੍ਰੀ ਮੁਖ ਕੋ ਕਰਿਕੈ। ਚਾਪ ਕਠੋਰ ਆਪ ਕਰ ਧਰਿਕੈ ॥੨॥ ਖੈਂਚਨੋ ਬਾਨ ਸੰਧਿਕੈ ਬਲ ਤੇ। ਸਕਲ ਬਿਲੋਕਤਿ ਹੈਂ ਤਿਸ ਚਲਿਤੇ। ਕਹਯੋ ਗੁਰੂ 'ਦੇਖਹੁ ਨਭ ਜੈ ਹੈ[1]। ਭਾਖਹੁ ਦ੍ਰਿਸ਼ਟਿ ਤਰੈ ਉਤਰੈ ਹੈ?' ॥ ੩ ॥ ਛੋਰਜੋ ਜਬੈ, ਮਹਾਂ ਧੁਨਿ ਹੋਈ। ਗਰਜਿ ਸੁਨੀ ਸਭਿ, ਗਮਨਜੋ ਸੋਈ।ਰਹੇ ਦੇਖਤੇ ਦ੍ਰਿਗਨ ਲਗਾਇ। ਗਯੋ ਉਤੰਗ ਨ ਪਰੈ ਦਿਖਾਇ ॥ ੪ ॥ ਬਹੁਰ ਦੂਸਰੋ ਤਮਾਗਨਿ ਕੀਨ। ਤੀਸਰ ਚਾਪ ਐਂਚਿ ਤਬਿ ਦੀਨ। ਤਿਮ ਹੀ ਚੌਥੋ ਦਿਯੋ ਚਲਾਇ। ਬਹੁਰ ਪੰਚਮੋ ਗਾਜਤਿ ਜਾਇ ॥੫॥ ਸਭ ਸੋਂ ਕਹਿ ਕਹਿ ਤਮਾਗਨ ਕਰੈਂ। ਊਪਰ ਦੂਰ ਦ੍ਰਿਸ਼ਟਿ ਨਹਿੰ ਪਰੈਂ। ਦੇਖਤਿ ਰਹੇ ਖਰੇ ਸਭਿ ਹੋਇ।-ਆਵਹਿ ਤੀਰ[2]-ਪ੍ਰਤੀਖਹਿੰ ਸੋਇ ॥ ੬ ॥ ਬੀਤਜੋ ਜਾਮ ਰਹੋ ਤਹਿੰ ਠਾਂਢੇ। ਹਟਿ ਨਹਿੰ ਆਏ, ਅਚਰਜ ਬਾਢੇ। ਪੁਨ ਸਭਿ ਸਤਿਗੁਰ ਨਿਕਟ ਪਹੁਚੇ।'ਪ੍ਰਭੁ ਜੀ! ਦੇਖਿ ਰਹੇ ਹਮ ਊਚੇ ॥੭॥ ਗਏ ਗਗਨ ਮਹਿੰ ਫਿਰੈ ਨ ਫੇਰੇ[3]। ਦੂਰਿ ਦੂਰਿ ਥਿਰੁ ਹੁਇ ਤਿਹ ਹੇਰੇ। ਤਰੇ ਧਰਾ ਪਰ ਸੋ ਨਹਿੰ ਆਏ। ਜੋ ਆਵਤਿ ਦਿਖੀਅਹਿ ਸਮੁਦਾਏ ॥ ੮ ॥ ਗਰਜਤਿ ਪੁਨ ਕੋ ਮੇਘ ਸਮਾਨਾ। ਸੋ ਹਮ ਸੁਨਤਿ ਰਹੇ ਥਿਰ ਕਾਨਾ। ਗਏ ਦੂਰ ਪੁਨ ਸੁਨੀ ਨ ਸੋਈ। ਸਭਿ ਕੀ ਮਤਿ ਬਿਸਮਤ ਪਿਖਿ ਹੋਈ' ॥ ੯॥ ਸੁਨਿ ਪ੍ਰਭੁ ਕਹਯੋ 'ਨ ਊਪਰ ਕੋ ਹੈ[4]। ਗਗਨ ਪੁਲਾੜ ਪਰਯੋ ਸਭਿ ਓਹੈ[5]। ਥਿਰ ਹ੍ਵੈਬੇ ਕੋ ਥਾਨ ਨ ਕੋਈ। ਗਹੇ ਨ ਕਿਨਹੂੰ ਨ ਕਿਤ ਗੇ ਸੋਈ ॥ ੧੦ ॥ ਨੀਕੇ ਦੇਖਿ ਖੋਜਨਾ ਕਰੀਅਹਿ। ਥਾਨ ਅਜਾਇਬ ਲਹਾਉ, ਨ ਟਰੀਅਹਿ। ਕਹਾਂ ਗਏ ਕੈ ਦੇਹੁ ਬਤਾਇ? ਥਾਨ ਬਿਕੀਮਤ ਦਏ ਚਲਾਇ' ॥੧੧॥ ਸ਼੍ਰੀ ਮੁਖ ਤੇ ਸੁਨਿਕੈ ਸਿਖ ਕਹੈਂ। 'ਹਮ ਨਹਿੰ ਭੇਵ ਤਿਨੋਂ ਕੋ ਲਹੈਂ। ਕੁਦਰਤ ਕੇ ਮਾਲਿਕ ਗੁਰ ਪੂਰੇ। ਕੌਨ ਲਖਹਿ ਚਾਲਿੱਤ੍ਰ ਸੁ ਰੂਰੇ ॥੧੨॥ ਜਾਨਹੁ ਆਪ ਸਰਬ ਕੀ ਗਤੀ। ਪਕਰੇ ਕਿਧੌਂ ਥਿਰੇ ਜਿਤ ਕਿਤੀ। ਦੇਖਤਿ ਰਹੇ ਗਗਨ ਦਿਸ਼ਿ ਸਾਰੇ। ਪਿਖਿ ਚਲਤੇ ਪੁਨ ਨਹੀਂ ਨਿਹਾਰੇ॥੧੩॥ ਰਹੇ ਪ੍ਰਤੀਖਤਿ ਜਾਮ ਬਿਤਾਯੋ। ਤਿਨ ਆਗਮਨ ਨਹੀਂ ਲਖਿ ਪਾਯੋ'। ਸ਼੍ਰੀ ਮੁਖ ਮੁਸਕਾਵਤਿ ਮੰਦ ਮੰਦ। ਕਹਤਿ

[1]ਅਕਾਸ਼ ਨੂੰ ਜਾਂਵਦਾ ਹੈ (ਬਾਣ)। [2]ਤੀਰ ਆਵੇਗਾ। [3](ਬਾਣ) ਵਾਪਸ ਨਹੀਂ ਮੁੜੇ। [4]ਉਪਰ ਕੋਈ (ਥਾਉਂ) ਨਹੀਂ ਹੈ (ਜਿੱਥੇ ਬਾਣ ਅਟਕ ਰਹੇ)। (ਅ) ਉਪਰ ਕੋਈ (ਬਾਣ) ਨਹੀਂ। [5]ਓਹ (ਸਾਹਮਣੇ) ਸਾਰਾ ਅਕਾਸ਼ ਖਾਲੀ ਪਿਆ ਹੈ।

ਭਏ, ਤੁਮ ਸੁਮਤਿ ਬਿਲੰਦ ॥ ੧੪ ॥ ਸਗਰੇ ਕਰੀਅਹਿ ਭਲੇ ਬਿਚਾਰਨ। ਸਰ ਆਗਮਨ[1] ਨ ਭਾ ਕਿਸੁ ਕਾਰਨ ? ਗਏ ਗਹੇ ਕੈ ਕਿਤਹੁੰ ਸਿਧਾਰੇ ? ਜਿਸਤੇ ਆਵਤਿ ਨਹੀਂ ਨਿਹਾਰੇ' ॥੧੫ ॥ ਤਬਿ ਕਰ ਜੋਰਿ ਖਾਲਸਾ ਕਹੈ। 'ਰਾਵਰ ਸਕਲ ਸਥਲ ਗਤਿ ਲਹੈਂ।ਦਾਸਨ ਕੌ ਸਰ ਗਤੀ[2] ਬਖਾਨੋ।–ਜਿਮ ਕਿਤ ਅਟਕੇ–ਪ੍ਰਭੂ ! ਸੁ ਜਾਨੋਂ'॥੧੬॥ ਲਾਲਸ ਲਖੀ ਖਾਲਸੇ ਕੇਰੀ ਸ੍ਰੀ ਮੁਖ ਉਚਰਤਿ ਭੇ ਤਿਸ ਬੇਰੀ। 'ਇਹ ਤੁਮ ਕੌ ਦ੍ਰਿਸ਼ਟਾਂਤ ਦਿਖਾਯੋ। ਦਾਸ਼ਟਾਂਤ[3] ਅਬਿ ਸੁਨਹੁ ਸੁਹਾਯੋ*॥੧੭॥ਪਰ ਹੁਮਾਉ[4] ਸੰਗ ਲਾਗਸੋ ਕਾਨ। ਹਮ ਧਨੁ ਜੋਰਿ ਭਜਸੋ ਬਰ ਬਾਨ। ਸੋ ਖਗ ਅਪਨੇ ਦੇਸ਼ ਮਝਾਰਾ। ਲੈ ਗਮਨਸੋਂ ਸਰ, ਤਰੈ ਨ ਡਾਰਾ ॥ ੧੮ ॥ ਤਿਮ ਗੁਰਬਾਨੀ ਕੇ ਸੰਗ ਲਾਗਾ। ਪਠਤਿ ਸੁਨਤਿ ਜੋ ਕਰਿ ਅਨੁਰਾਗਾ। ਸੋ ਬਾਨੀ ਪਾਠਕ ਲੈ ਜਾਇ। ਦੇਸ਼ ਗੁਰੂ ਕੋ ਰਿਦਾ ਸੁਹਾਇ[5] ॥ ੧੯ ॥ ਨਿਜ ਸੰਗੀ ਤਹਿੰ ਕਰਹਿ ਪ੍ਰਚਾਵਨ। ਜਹਾਂ ਬਹੁਰ ਨਹੀਂ ਆਵਨ ਜਾਵਨ[6]। ਸ੍ਰੀ ਸਤਿਗੁਰ ਸਨ ਦਤਿ ਮਿਲਾਇ। ਬਡਿ ਅਨੰਦ ਮਹਿੰ ਰਹੈ ਸਮਾਇ ॥੨੦॥ ਪੰਖੀ ਗੁਰੂ, ਸੁ ਪੰਖ ਸ਼ਬਦ ਗਨ[7]। ਸਿਖ ਸਰ ਸੰਗ ਲਗੋ ਜਿਸ ਕੇ ਮਨ[8]। ਜਨਮ ਮਰਨ ਜੁਗ ਰਾਗ ਰੁ ਦ੍ਵੈਸ਼। ਹਰਖ ਸੋਗ ਕੌ ਜਹਾਂ ਨ ਲੇਸ਼ ॥ ੨੧ ॥ ਗੁਰ ਪੰਖੀ ਕੌ ਬਾਸਾ ਤਹਾਂ। ਇਕ ਰਸ ਅਨੰਦ ਉਦਧਿ ਨਿਤ ਜਹਾਂ। ਜਹਿੰ ਪਰਿਣਾਮ[9] ਨ ਹੋਤਿ ਕਦਾਈ। ਤਹਿੰ ਸਿਖ ਸਰ ਕੌ[10] ਦੇਤਿ ਪ੍ਰਚਾਈ ॥ ੨੨ ॥ ਤਥਾ ਅਪਰ ਦ੍ਰਿਸ਼ਟਾਂਤ ਸੁਨੀਜੈ। ਜਿਸ ਕੌ ਜਾਨਿ ਨਾਮ ਰਸ ਪੀਜੈ।ਨਾਮ ਪੰਖ, ਨਾਮੀ ਸੁ ਬਿਹੰਗ[11]। ਜੋ ਜੱਗਯਾਸੀ ਲਾਗਸੋ ਸੰਗ॥ ੨੩ ॥ ਪ੍ਰਾਨ ਅੰਤ ਲਗਿ ਤਜਾਗਸੋ ਨਾਂਹੀ। ਲਾਗਸੋ ਰਹਸੋ ਨਾਮ ਰਸ ਮਾਂਹੀ। ਪੰਖ ਨਾਮ ਲੈ ਸਰ ਜੱਗਯਾਸੀ[12]। ਜਾਇ ਮਿਲਾਵਤਿ ਸ੍ਰੀ ਪ੍ਰਭੂ ਪਾਸੀ ॥੨੪॥ ਜਹਿੰ ਨਾਮੀ ਕੌ ਦੇਸ਼ ਸੁਹਾਵਨ। ਤਹਾਂ

[1]ਤੀਰਾਂ ਦਾ (ਹੇਠਾਂ) ਆਵਣਾ। [2]ਬਾਣਾ ਦੀ ਗਤੀ। [3]ਜਿਸ ਪਰ ਦ੍ਰਿਸ਼ਟਾਂਤ ਘਟਦਾ ਹੈ। [4]ਇਕ ਪੰਛੀ ਨਿਆਂ ਹੈ ਜਿਸਦੇ ਸਿਰ ਤੋਂ ਲੰਘਣ ਨਾਲ ਬਾਦਸ਼ਾਹੀ ਮਿਲਦੀ ਹੈ। [5](ਉਸ) ਪਾਠਕ ਨੂੰ ਬਾਣੀ ਲੈ ਜਾਂਦੀ ਹੈ ਗੁਰੂ ਕੇ ਹਿਰਦੇ ਰੂਪੀ ਸੁਹਾਵਣੇ ਦੇਸ਼ ਨੂੰ। [6]ਭਾਵ ਬਾਣੀ ਆਪਣੇ ਸੰਗੀ ਨੂੰ ਅਮਰ ਦੇਸ਼ ਪਹੁੰਚਾ ਦੇਂਦੀ ਹੈ। ਯਥਾ–ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ। [7]ਸਾਰੇ (ਗੁਰੂ ਗ੍ਰੰਥ ਜੀ ਦੇ) ਸ਼ਬਦ ਪੰਛ ਹਨ। [8]ਸਿੱਖ ਤੀਰ ਹਨ ਜਿਨ੍ਹਾਂ ਦੇ ਮਨਾਂ ਨਾਲ (ਗੁਰੂ ਕੇ ਸ਼ਬਦਾਂ ਰੂਪੀ ਖੰਭ) ਲਗੇ ਹਨ। [9]ਭਾਵ ਇਕ ਰਸ ਹਾਲਤ ਰਹੇ ਜਿੱਥੇ [ਸੰਸ:, ਪਰਿਣਾਮ=ਰੂਪਾਂਤਰ ਹੋਣਾ, ਬਦਲੀ]। [10]ਸਿੱਖ ਰੂਪੀ ਤੀਰ ਨੂੰ। [11]ਪੰਛੀ ਹੈ। [12]ਜੱਗਯਾਸੀ ਰੂਪ ਬਾਣ ਨੂੰ ਨਾਮ ਰੂਪੀ ਖੰਭ।

*ਪਾ:–ਸੁਨਹੁ ਖਾਲਸਾ ਸਰਬ ਸੁਹਾਯੋ।

ਕਰਹਿ ਬਿਨ ਬਿਲਮ ਪੁਚਾਵਨ। ਯਾਂਤੇ ਰਟਹੁ ਸਦਾ ਗੁਰਬਾਨੀ। ਜਗਤ ਉਧਾਰਨਿ ਪਰਖ ਨਿਸ਼ਾਨੀ ॥ ੨੫ ॥ ਊਠਤਿ ਬੈਠਤਿ ਚਿਤ ਕੈ ਚਾਲੇ। ਪਠਹੁ ਸ਼ਬਦ ਨਿਤ ਰਹਹੁ ਸੁਖਾਲੇ। ਬਹੁਰ ਨ ਹੋਇ ਜਗਤ ਮਹਿੰ ਫੇਰਾ। ਕਰਹਿ ਉਬਾਰਨਿ ਗੁਰੂ ਬਡੇਰਾ ॥ ੨੬ ॥ ਤਿਮ ਹੀ ਸੱਤਿਨਾਮ ਸਿਮਰੀਜੈ। ਇਕ ਭੀ ਸ੍ਵਾਸ ਨ ਬਿਰਥਾ ਲੀਜੈ।ਮਨ ਜਿਹਵਾ ਕੋ ਸੰਗ ਮਿਲਾਇ।ਰਾਖਹਿੰ ਨਿਸ ਦਿਨ ਮਹਿੰ ਸੁਖਦਾਇ ॥ ੨੭ ॥ ਤਿਸ ਕੋ ਅੰਤ ਸਮਾ ਜਬਿ ਆਵੈ। ਨਾਮੀ ਹਿਤ ਸਹਾਇਤਾ ਧਾਵੈ। ਪੁੰਨ ਪਾਪ ਕੋ ਬੰਧਨ ਸਾਰੇ। ਸ਼੍ਰੀ ਕਰਤਾਰ ਤੁਰਤ ਨਿਰਵਾਰੇ ॥ ੨੮ ॥ ਨਿਕਟ ਆਪਨੇ ਜਨ ਕਰਿ ਰਾਖੇ। ਜਿਸ ਪਦ ਕੋ ਜੋਗੀ ਅਭਿਲਾਖੇ। ਅਨਿਕ ਜਤਨ ਤੇ ਸਾਧਹਿੰ ਜੋਗ। ਹੋਹਿ ਸਪੂਰਨ, ਤਨ ਬਿਨ ਰੋਗ॥੨੯॥–ਬ੍ਰਹਮ ਦ੍ਵਾਰ[੧]ਮਹਿੰ ਬ੍ਰਿਤੀ ਟਿਕਾਵੈ।ਜੁਗਤ ਜੋਗਕੇ ਰਸ ਕੋ ਪਾਵੈ[੨]–।ਸੋ ਅਬਿ ਕਲੀਕਾਲ ਮਹਿੰ ਨਾਂਹੀ।ਯਾਂਤੇ ਰਮਹੁ ਨਾਮ ਰਸ ਮਾਂਹੀ॥੩੦॥ਰਹਿਤ ਵਹਿਰ ਤਨ ਕੀ ਸਭਿ ਧਰੈ।ਜਿਮ ਗੁਰ ਭਨਸੋ ਨ ਤਿਸ ਤੇ ਟਰੈ। ਅੰਤਰ ਵ੍ਰਿਤੀ ਨਾਮ ਲਿਵਲਾਵੈ । ਗੁਰ ਮੂਰਤਿ ਕੋ ਰਿਦੈ ਬਸਾਵੈ॥ ੩੧॥ਪਾਰਬ੍ਰਹਮ ਪੂਰਨ ਕਰਤਾਰਾ । ਪਰਮੇਸ਼ੁਰ ਜਗਦੀਸ਼ ਉਦਾਰਾ । ਦੀਨ ਬੰਧੁ ਪ੍ਰਿਯ ਸਿੱਖਨ ਕੇਰਾ।ਪ੍ਰਭੁ ਹਰਿ ਥਨਾਪਕਜਹਿੰ ਕਹਿੰ ਹੇਰਾ॥੩੨॥ ਅੱਚੁਤ[੩],ਮਹਾਂ ਪੁਰਖ, ਗੁਣਖਾਨੀ।ਪਰਮ ਕ੍ਰਿਪਾਲ,ਪਰਮ ਸੁਖਦਾਨੀ। ਨਿਰਭਉ, ਨਿਰੰਕਾਰ,ਨਿਰਕਾਲ[੪]।ਨਿਰਗੁਨ ਸਰਗੁਨ ਰੂਪ ਬਿਸਾਲ॥੩੩॥ਪ੍ਰਭੁ[੫]ਸੈਭੁ[੬], ਨਿਰਭਉ,ਸਭਿ ਸ੍ਵਾਮੀ। ਮਧੁਸੂਦਨ ਨਿਤ ਅੰਤਰਜਾਮੀ। ਜਗਜੀਵਨ, ਜਗ ਰਚਨਬਿਧਾਤਾ।ਨਾਰਾਇਣ,ਨਰਪਤਿ,ਜਗ ਦਾਤਾ॥੩੪॥ਦੁਸ਼ਟਨ ਗੰਜਨ, ਜਨ ਮਨ ਰੰਜਨ।ਕਰਤਾਪੁਰਖ,ਅਨੰਤ, ਅਭੰਜਨ।ਸੱਤਿਰੂਪ,ਜੋਤਿਨ ਕੀ ਜੋਤਿ।ਜਿਹਂ ਸੱਤਾ ਤੇ ਜਗਤ ਉਦੋਤਿ॥੩੫॥ਪਰਮਾਤਮ, ਨਰਹਰਿ, ਅਬਿਨਾਸ਼ੀ । ਰੂਪ ਨ ਰੰਗ ਨ ਘਟਿ ਘਟਿ ਵਾਸੀ । ਪੁਰਸ਼ੋਤਮ, ਪਾਵਨ, ਦੁਖਹਾਰੀ । ਮਹਿਦ ਮਨੋਹਰ, ਆਨੰਦਕਾਰੀ ॥ ੩੬ ॥ ਪਦਮਾਪਤ, ਮਾਧਵ, ਗੋਬਿੰਦ।ਵਾਹਿਗੁਰੂ,ਸਤਿਗੁਰੂ,ਮੁਕੰਦ। ਖਲ ਦਲ ਹਰਤਾ, ਗਰਬ ਪ੍ਰਹਾਰੀ। ਰਾਮ, ਕ੍ਰਿਸ਼ਨ, ਗੋਬਿੰਦ, ਮੁਰਾਰੀ॥ ੩੭ ॥ ਗਨ ਜਨਾਰਦਨ, ਬਿੱਖ੍ਰਕ ਸੈਨਾ[੭] । ਕਲਮਲ ਹਰਤਾ, ਪੰਕਜ ਨੈਨਾ । ਜੋਗੇਸ਼੍ਵਰ ਕੇ ਧਨਾਨ ਬਸੈਯਾ।

---

[੧] ਬ੍ਰਹਮਰੰਧ੍ਰ । ਸਿਰ ਦੀ ਉਪਰਲੀ ਚੋਟੀ ਵਿਚ ਇਕ ਛੋਟਾ ਮੰਨਿਆ ਹੈ ਜਿਸਨੂੰ ਫੋੜਕੇ ਯੋਗੀ ਜੀ ਪ੍ਰਾਣ ਨਿਕਲਨੇ ਤੇ ਸਦਗਤੀ ਮੰਨਦੇ ਹਨ । ਇਥੇ ਭਾਵ-ਦਸਮ ਦ੍ਵਾਰ । [੨] ਜੋਗ ਵਿਚ ਸੁਰਤੀ ਉਸ ਦੇ ਰਸ ਨੂੰ ਪਾਵੇ । [੩] ਅਬਿਨਾਸ਼ । [੪] ਅਕਾਲ । [੫] ਸੁੰਦਰ ਪ੍ਰਕਾਸ਼ ਰੂਪ । [੬] ਸ਼ੰਭੂ ਜਸ ਜਿਸ ਤੋਂ ਕਾਲਰੂ ਹਨ ਤੇ (ਬਿੱਖ੍ਰਕ=) ਭੈਨਾਕ ਜਿਸ ਦੀ ਸੇਨਾ ਹੈ ।

ਸ਼ਯਾਮ ਰੂਪ, ਆਨੂਪ ਸੁਹੈਯਾ* ॥ ੩੮ ॥ ਖੜਗਕੇਤੁ ਅਸਕੇਤੁ ਨਿਰੰਜਨ। ਭੁਗਤਨਿ ਪ੍ਰਿਯ ਭਵ ਭਯਾਨ ਪ੍ਰਭੰਜਨ[੧]। ਮਹਾਂਕਾਲ ਬਡ ਉਗ੍ਰ ਸਰੂਪੰ। ਸ਼ਾਹਨਸ਼ਾਹ ਭੂਪ ਗਨ ਭੂਪੰ॥ ੩੯ ॥ ਇੱਤਯਾਦਿਕ ਜਿਹ ਨਾਮ ਅਪਾਰਾ। ਕਰਿ ਬਿਸਤਾਰ ਨ ਪਈਅਤਿ ਪਾਰਾ। ਸਿਮਰਨ ਕਰਨਿ ਲੋਨਿ ਰਸ ਰਸਨਾ[੨]। ਸਦਾ ਸੁਖੈਨ ਪਰਹਿ ਜਮ ਬਸ ਨਾ[੩] ॥ ੪੦ ॥ ਜੋ ਕ੍ਰਿਤ ਕਰਹਿ ਮਾਨੁ ਸੋ ਆਛੇ[੪]। ਤਿਸ ਮਹਿੰ ਰਹੁ ਹਰਖਤਿ ਸੁਖ ਬਾਂਛੇ। ਤਨੁ ਹੈਤਾ ਕੋ ਤਯਾਗਨ ਕਰੀਅਹਿ। ਪ੍ਰਭੂ ਰਜ਼ਾਇ ਹਰਖ ਅਨੁਸਰੀਅਹਿ[੫] ॥ ੪੧ ॥ ਤੀਨਹੁ ਸਾਧਨ[੫] ਕੈਵਲ ਕੇਰੇ। ਸਤਿਗੁਰ ਦਏ ਬਤਾਇ ਬਡੇਰੇ। ਭਾਣਾ ਮਾਨਨਿ, ਹੈਤਾ ਤਯਾਗਨਿ। ਸੱਤਿਨਾਮ ਸਿਮਰਨਿ ਲਿਵਲਾਗਨਿ ॥ ੪੨ ॥ ਇਹੀ ਪਰਮਪਦ ਕੋ ਪਹੁੰਚਾਵੈਂ। ਕ੍ਰਿਪਾ ਜਿਨਹੁ ਪਰ ਸੋ ਚਲਿ ਜਾਵੈਂ। ਵਹਿਰ ਕ੍ਰਿਯਾ ਸ਼ਸਤ੍ਰਨਿ ਅੱਭ੍ਯਾਸ।ਪਾਪੀ ਦੁਸ਼ਟਨ ਕਰਨ ਬਿਨਾਸ਼ ॥੪੩॥ ਸਤਿਗੁਰ ਕਰੀ ਪਰਮ ਬਖਸ਼ੀਸ਼। ਜਗ ਕੋ ਸੁਖ ਮਿਲਿਬੋ ਜਗਦੀਸ਼[੬]। ਬਡੈ ਭਾਗ ਜਾਗਹਿੰ ਜਿਨ ਕੇਰੇ। ਚਲੈਂ ਸੁ ਮਾਰਗ ਇਸੀ ਅਛੇਰੇ ॥ ੪੪ ॥ ਜਿਮ ਅਰਜਨ ਸੰਗ ਭਾਖੀ ਗੀਤਾ। 'ਕਰਮ ਫਲਨ ਤੇ ਰਹਹੁ ਅਤੀਤਾ'। ਧਰਮ ਧਰਨਿ ਆਯੁਧ[੮] ਕੋ ਕਰੀਯਹਿ। ਅਪਨੋ ਸਾਖੀ ਰੂਪ ਬਿਚਰੀਯਹਿ' ॥ ੪੫ ॥ ਤਥਾ ਖਾਲਸੇ ਪ੍ਰਤਿ ਉਪਦੇਸ਼। 'ਸੱਤਿਨਾਮ ਕੋ ਭਜਨ ਹਮੇਸ਼। ਵਹਿਰ ਕਰਮ ਰਣ ਕਰਨ ਮਹਾਨੇ। ਕਰਹੁ ਸਦਾ ਸਭਿ ਬਿਧਿ ਸੁਖ ਠਾਨੇ' ॥੪੬॥ ਕਰੋ ਸ਼ੁੱਧ,ਮਨ ਕੀ ਤਜਿ ਮੈਲ[੯]। ਗਮਨੋ ਸੰਤ ਭਗਤ ਜਿਸ ਗੈਲ। ਸਕਲ ਖਾਲਸੇ ਕੋ ਗੁਰ ਦਯੋ[੧੦]।ਜਿਨ ਕੇ ਭਾਗ ਬਡੇ ਤਿਨ ਲਹਯੋ ॥ ੪੭॥

ਕਵਿ ਸੰਤੋਖ ਸਿੰਘ ਗੁਰ ਕੀ ਕਥਾ। ਕੀਨ ਬਨਾਵਨਿ ਮਮ ਮਤਿ ਜਥਾ। ਚਤੁਰਥ ਰੁਤ ਪੂਰੀ ਕਰਿ ਤਥਾ। ਲੀਨੋ ਸਾਰ ਜਥਾ ਘ੍ਰਿਤ ਮਥਾ॥੪੮॥ਦਸ ਪੰਤਿਸ਼ਾਹਨ ਕੇ ਸੁਭ ਚਰਨ।ਧਰ ਕਰਿ ਧ੍ਯਾਨ ਬਿਘਨ ਕਿਯਹਰਨ।ਅਭਿ-ਲਾਖਾ ਨਿਜ ਪੂਰਨ ਕਰੀ। ਦੁਸ਼ਟਨ ਕੀ ਮਤਿ ਕਛੁ ਨਹਿੰ ਅਰੀ[੧੧] ॥੪੯॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਚਤੁਰਥ ਰੁਤੌ ਸ਼੍ਰੀ ਸਤਿਗੁਰੂ ਕਥਾ' ਦਿਵਤੀਯਾ ਭਾਖਾ ਕਰਿ ਸੰਤੋਖ ਸਿੰਘ ਕ੍ਰਿਤ ਬਰਨਨੰ ਨਾਮ। ਏਕ ਪੰਚਾਸਤਿ ਅੰਸੁ ॥ ੫੧ ॥

ਚਉਥੀ ਰੁਤ ਸੰਪੂਰਣ ਹੋਈ

੧ਜਿਗਯਾਸੂ ਸੰਸਾਰ ਨੂੰ ਨਾਸ ਕਰਨ ਵਾਲਾ। ੨(ਜੋ) ਰਸਨਾ ਨਾਲ ਸਿਮਰਨ ਦਾ ਰਸ ਲੈਂਦਾ ਹੈ। ੩(ਓਹ) ਜਮਾਂ ਦੇ ਵਸ ਨਹੀਂ ਹੁੰਦਾ। ੪ਜੋ ਪਰਮੇਸ਼ਰ ਵਲੋਂ ਸੋਹਣੀ ਮੰਨੇ। ੫ਭਾਣਾ ਮੰਨਣਾ, ਤਨ ਦੁੱਖ ਜਿਆਕਣਾ ਤੇ ਸਤਿਨਾਮ ਦਾ ਜਾਪ। ਦੁਸਰੇ ਦੇ ਸੁਖ ਨੂੰ ਸਰਬਤੀਯ ਦਾ ਮੇਲ (ਵੀ ਦਿਤਾ)। ੭ਅਰਜਨ ਦੇ ਵਲ ਤੋਂ ਨਿਮਤ ਰੋ ਰਹੇ। ੮ਦਸਮਤ੍ਰ ਬਾਣ ਦਾ ਧਨੁਖ। ੯ਦੁਸਮਨ ਦੀ ਮੈਲ ਜਲਦੇ (ਅਤ ਨੂੰ) ਦੂਰ ਕਰੋ। ੧੦ਗੁਰਾਂ ਨੇ ਦਿਤਾ (ਉਹ ਗਾਹ)। ੧੧ਅਕਲੀ ਨਹੀਂ।

ਇਥੇ ਸਾਰੇ ਕਵਿ ਜੀ ਵੱਸ ਰਹੇ ਹਨ ਕਿ ਮੈਂ ਪਰਮੇਸ਼ਰ ਦੇ ਨਾਮ ਤੋਂ ਕਿਹਾ ਹਾਂ,ਕਿਨ੍ਹਾਂ ਦੇ ਅਰਥ ਸਰਬਤ ਮਜ਼ਹਬਾਂ ਦੇ ਟੁਹੇ ਨਹੀਂ ਕਰਦੇ। ਕਿਹ ਸਭ ਪਰਮੇਸ਼ਰ ਦੇ ਹੀ ਨਾਮ ਹਨ।

ਰੁਤਿ ਪੰਜਵੀਂ ਚੱਲੀ

੧ ਓ ਸਤਿਗੁਰ ਪ੍ਰਸਾਦਿ॥ ੧ ਓ ਸ੍ਰੀ ਵਾਹਿਗੁਰੂ ਜੀ ਕੀ ਫਤਹ॥

ਅਥ ਪੰਚਮ ਰੁਤ ਕਥਨੰ॥

੧. ਅੰਸੂ। [ਮੰਗਲ। ਮਾਤਾ ਸਾਹਿਬ ਦੇਵਾਂ ਆਗਮਨ।]

੧. ਸੰਤ ਮੰਗਲ।

ਦੋਹਰਾ॥ ਗਯਾਨੀ ਧ੍ਯਾਨੀ ਸਕਲ ਜਨ ਸਿਮਰੈਂ ਨਾਮ ਬਿਅੰਤ।
ਜਿਨ ਜਾਨਯੋ ਬੁਧਿ ਸ਼ੁੱਛ ਤੇ ਪਰੇ ਪਾਰ ਭਵ ਸੰਤ॥ ੧॥
ਅਸ ਪਰਮਾਤਮ ਸੰਤ ਗਨ ਸਦਾ ਸੱਚਿਦਾਨੰਦ।
ਕਰਹੁ ਗ੍ਰੰਥ ਪੂਰਨ ਸਰਬ ਬੰਦੌਂ ਦੋ ਕਰ ਬੰਦਿ॥ ੨॥

{ ਬੁਧਿ ਸ਼ੁੱਛ=ਮਲ ਰਹਿਤ ਬੁੱਧੀ, ਆਤਮ ਵਿਗ੍ਯਾਨੀ ਬੁੱਧੀ।
ਬਿਅੰਤ=ਬਿਅੰਤ ਦਾ। ਭਾਵ ਵਾਹਿਗੁਰੂ ਦਾ। }

ਅਰਥ—ਸਾਰੇ ਸਜਣ (ਕੀ) ਗਿਆਨੀ (ਕੀ) ਧਿਆਨੀ, ਬਿਅੰਤ (ਅਕਾਲ ਪੁਰਖ) ਦੇ ਨਾਮ ਨੂੰ ਹੀ) ਸਿਮਰਦੇ ਹਨ। (ਸਿਮਰਦਿਆਂ ਹੋਇਆਂ) ਜਿਨ੍ਹਾਂ ਸੰਤਾਂ ਨੇ ਆਤਮ ਵਿਗ੍ਯਾਨੀ ਬੁੱਧੀ ਨਾਲ (ਉਸ ਅਕਾਲ ਪੁਰਖ ਨੂੰ) ਜਾਣ (ਭਾਵ ਲਖ) ਲਿਆ ਹੈ (ਉਹ ਇਸ ਸੰਸਾਰ ਸਾਗਰ ਤੋਂ) ਪਾਰ ਹੋ ਗਏ।

ਸਦਾ ਸੱਤ ਚਿਤ ਆਨੰਦ ਸਰੂਪ ਪਰਮਾਤਮਾਂ ਦੇ ਜੋ ਐਸੇ ਸਮੂਹ ਸੰਤ ਹਨ (ਮੈਂ) ਦੋਵੇਂ ਹੱਥ ਜੋੜ ਕੇ ਉਹਨਾਂ ਸਾਰਿਆਂ ਨੂੰ ਵੰਦਨਾ ਕਰਦਾ ਹਾਂ [ਤੇ ਇਹ ਬੇਨਤੀ[1] ਕਰਦਾ ਹਾਂ ਕਿ) ਇਹ ਗ੍ਰੰਥ (ਨਿਰਵਿਘਨ) ਪੂਰਨ ਕਰਵਾ ਦੇਵੋ।

੨. 'ਕਵਿ-ਸੰਕੇਤ' ਮਿਟ੍ਯਾਦਾ ਦਾ ਮੰਗਲ।

ਸ੍ਰੈਯਾ॥ਜਿਹ ਪਾਰ ਨ ਪਾਵਤਿਹੈ ਚਤੁਰਾਨਨ ਆਨਪੰਚਾਨਨ ਗਜਾਨਗਤੀ।
ਖਟ ਆਨਨ ਭ੍ਰਾਤ ਗਜਾਨਨ ਗਾਵਤਿ ਵਾਧਿ ਸਦਾ ਕਮਤੀ ਨ ਰਤੀ।
ਉਚਰੇਤਿ ਹਜ਼ਾਰੋ ਹੀ ਆਨਨ ਤੇ ਤਿਸ ਤੇ ਕਹੁ ਦੀਰਘੁ ਕਾਂਹਿ ਮਤੀ?
ਕਰ ਬੇਣਵਤੀ* ਸ਼ੁਭ ਦੇਹੁ ਮਤੀ ਬਿਘਨਾਨਿ ਹਤੀ ਭਜਿ ਸਾਰਸੁਤੀ॥ ੩॥

[ਚਤੁਰਾਨਨ=ਬ੍ਰਹਮਾ। ਪੰਚਾਨਨ=ਸ਼ਿਵਜੀ। ਗਜਾਨਗਤੀ=(ਸ਼ਿਵਜੀ ਦੇ) ਗਜਾਨ ਦੀ ਗਤੀ ਦੀ ਨਿਵਿਰਤੀ ਹੈ ਜਿੱਥੇ। (ਅ) (ਗਜਾਨ+

---

*ਸ਼ੁਧ ਪਾਠ—ਬੀਣਵਤੀ ਹੋਣਾ ਹੈ ਕਿਉਂਕਿ ਬੀਨੂ ਦਾ ਅਰਥ ਹੈ—ਮੁਰਲੀ ਤੇ ਸਦੱਸ੍ਰਤੀ ਦੇ ਹੱਥ ਹੈ 'ਬੀਣ' ਤੇ ਏਵੇਂ 'ਣ' ਨੂੰ ਔਂਕੁੜ ਭੀ ਨਹੀਂ। ਜੋਗੀ ਜੋ 'ਕਿੰਗ' ਵਜਾਂਦੇ ਹਨ ਉਸ ਨੂੰ ਵਾਂਸ ਦੀ ਵੰਝੀ ਹੋਣ ਕਰਕੇ ਬੇਨ ਕਹਿੰਦੇ ਹਨ। ਯਥਾ:—ਹਥਿ ਕਰਿ ਤੰਤੁ ਬਜਾਵੈ ਜੋਗੀ ਬੇਥਰ ਵਾਜੈ ਬੈਨ। ਬੇਨੁਮਤੀ ਨਾਮ ਇਕ ਨਦੀ ਦਾ ਭੀ ਹੈ।

ਅਗਤੀ) ਗਯਾਨ ਦੀ ਅਪਹੁੰਚ।ਭਾਵ ਜਿੱਥੇ ਪਹੁੰਚ ਨਹੀਂ ਗਯਾਨ ਦੀ। ਖਟਾਨਨ ਭ੍ਰਾਤ ਗਜਾਨਨ=ਕਾਰਤਕੇਯ ਦਾ ਭਾਈ ਗਣੇਸ਼। (ਅ) ਕਾਰਤਕੇਯ ਤੇ ਉਸ ਦਾ ਭਿਰਾ ਗਣੇਸ਼। ਰਤੀ ਕਮਤੀ ਨ=ਥੋੜੀ ਵੀ ਘੱਟ ਨਹੀਂ ਭਾਵ ਵੱਧ ਤੋਂ ਵੱਧ। ਹਜ਼ਾਰ ਹੀ ਆਨਨ ਤੇ=ਹਜ਼ਾਰ ਹੀ ਮੁਖ ਤੇ (ਸ਼ੇਸ਼ਨਾਗ)। ਦੀਰਘ ਕਾਹਿ ਮਤੀ=ਤਿਸ ਤੋਂ ਵੱਡੀ ਕਿਸ ਦੀ ਬੁੱਧੀ ਹੈ? ਕਰ ਏਣਵਤੀ=ਹੱਥਾਂ ਵਿਚ ਵੀਣਾ ਵਾਲੀ। (ਅ) (ਮੈਂ) ਏਨਤੀ ਕਰਦਾ ਹਾਂ।

ਅਰਥ—ਜਿਸ ਦਾ ਪਾਰ ਬ੍ਰਹਮਾ ਨਹੀਂ ਪਾ ਸਕਦਾ ਅਰ ਸ਼ਿਵਜੀ ਦੇ ਗਿਆਨ ਦੀ ਭੀ ਜਿੱਥੇ ਪਹੁੰਚ ਨਹੀਂ ਤੇ ਕਾਰਤਕੇਯ ਦਾ ਭਾਈ ਗਣੇਸ਼ ਵੀ (ਜਿਸ ਨੂੰ) ਸਦਾ ਵੱਧ ਤੋਂ ਵੱਧ ਗਾਉਂਦਾ ਹੈ ਕਦੇ ਰਤੀ ਭਰ ਘੱਟ (ਗਾਇਨ) ਨਹੀਂ ਕਰਦਾ। (ਤੇ) ਹਜ਼ਾਰ ਹੀ ਮੁਖ ਤੋਂ (ਸ਼ੇਸ਼ਨਾਗ ਜਿਸ ਦੇ ਨਾਮਾਂ ਨੂੰ) ਉਚਾਰਦਾ ਹੈ (ਭਲਾ) ਵੱਡੇ ਖਾਂ ਉਸ ਤੋਂ ਕਿਸ ਦੀ ਬੁੱਧੀ ਵੱਡੀ ਹੈ? ਐਸੀ (ਕਵੀਆਂ ਦੇ) ਬਿਘਨਾਂ ਦੇ ਨਾਸ਼ ਕਰਨ ਵਾਲੀ ਸਰੱਸ੍ਵਤੀ ਨੂੰ,(ਜਿਸਦੇ) ਹਥ ਵਿਚ ਵੀਣਾਂ ਹੈ ਮੈਂ ਭਜਦਾ ਹੋਇਆ (ਕਹਿੰਦਾ ਹਾਂ ਕਿ) ਮੈਨੂੰ ਬੁਰਭ ਮਤਿ ਦਿਓ (ਕਿ ਗੁਰੂ ਯਸ਼ ਵਰਣਨ ਕਰਾਂ)।

ਹੋਰ ਅਰਥ—ਜਿਸ (ਪਰਮਾਤਮਾ) ਦਾ ਪਾਰ ਬ੍ਰਹਮਾ ਨਹੀਂ ਪਾ ਸਕਦਾ, ਫਿਰ ਸ਼ਿਵਜੀ ਦੇ ਗਿਆਨ ਦੀ ਜਿਸ ਤਕ ਪਹੁੰਚ ਨਹੀਂ, ਕਾਰਤਕੇਯ ਤੇ ਗਣੇਸ਼ ਜਿਸ ਦਾ (ਜਸ) ਗਾਉਂਦੇ ਹਨ (ਪਰ ਜਿਸ ਵਿਚ ਕਦੇ) ਰਤੀ ਭਰ ਵਾਧਾ ਘਾਟਾ ਨਹੀਂ ਹੁੰਦਾ, (ਅਤੇ) ਸਭ ਤੋਂ ਵਿਸ਼ੇਸ਼ ਬੁੱਧੀ ਵਾਲਾ (ਸ਼ੇਸ਼ਨਾਗ ਆਪਣੇ) ਹਜ਼ਾਰ ਮੁੰਹ ਤੋਂ ਜਿਸ ਦੇ (ਨਾਮ) ਉਚਾਰਦਾ ਹੈ ਤੇ ਦੇਖ ਵਿਚ ਬੀਣਾ ਧਾਰਨ ਵਾਲੀ ਸਰਸ੍ਵਤੀ ਜਿਸ ਨੂੰ ਭਜਦੀ ਹੈ, (ਹੇ ਐਸੇ ਪਰਮਾਤਮਾ!) ਮੈਨੂੰ ਬੁਧਮਤੀ ਦਿਓ ਤੇ ਮੇਰੇ ਵਿਘਨ ਦੂਰ ਕਰੋ।

੩. ਇਸ਼੍ਟ ਗੁਰੁ—ਦਸੋਂ ਗੁਰੂ ਸਾਹਿਬਾਨ ਦਾ—ਮੰਗਲ।

ਕਵਿੱਤ ॥ ਏਦ ਬੇਦਿ ਨਿਰਾਕਾਰ ਜਾਂਕੋ ਕਹੈਂ ਖੇਦ ਬਿਨ ਸੋਊ ਹੈ ਆਕਾਰਿ ਗੁਰੁ ਨਾਨਕ ਅਨੰਦ ਮੈ। ਅੰਗਦ, ਅਮਰਦਾਸ, ਰਾਮਦਾਸ, ਅਰਜਨ, ਸ਼੍ਰੀ ਹਰਿਗੁਬਿੰਦ ਭਏ ਸੋਊ ਸੁਖਕੰਦ ਮੈ। ਗੁਰੁ ਹਰਿਰਾਇ ਹਰਿ ਕ੍ਰਿਸ਼ਨ ਪਰਮ ਜੋਤਿ ਤੇਗ ਕੇ ਬਹਾਦਰ ਬਿਸ਼ਾਰਦ ਮੁਕੰਦ ਮੈ। ਸ਼੍ਰੀ ਗੁਬਿੰਦ ਸਿੰਘ ਲੌ ਪਦਾਰਬਿੰਦ ਸਭਿਨਿ ਕੇ ਬੈਦੌਂ ਬ੍ਰਿੰਦ ਦੁੰਦ ਹਰਿ ਦੁੰਦ ਹਾਥ ਬੰਦ ਮੈਂ ॥ ੪ ॥

ਬੇਦ=ਵੇਦ। ਬੇਦਿ=ਵਿਚਾਰਕੇ। ਨਿਰਾਕਾਰ=ਅਕਾਰ ਰਹਿਤ। ਆਕਰਿ=ਸਰੂਪ ਵਿਚ। ਅਨੰਦ ਮੈ=ਆਨੰਦਮਯ=ਆਨੰਦ ਸਰੂਪ। ਸੁਖਕੰਦ ਮੈ=ਸੁਖਕੰਦਮਯ=ਸੁਖਦਾਈ ਸਰੂਪ। (ਅ) ਮੇਰੇ ਸੁਖਾਂ ਦੇ ਦਾਤੇ।

ਪਰਮ ਜੋਤਿ=ਮਹਾਨ ਜੋਤਿ। ਬਿਸ਼ਾਰਦ=ਚਤੁਰ।
ਵਿਸ਼ਾਰਦ ਮੁਕੰਦ ਮੇਂ=ਮੁਕਤੀ ਦੇਣ ਵਿਚ ਚਤੁਰ। ਦੁੰਦ=ਦੁੱਖ। (ਅ) ਦੋਵੇਂ।

ਅਰਥ–ਵੇਦ ਵਿਚਾਰਕੇ ਜਿਸ (ਅਕਾਲ ਪੁਰਖ) ਨੂੰ ਨਿਰਾਕਾਰ ਤੇ ਖੇਦ ਬਿਨ ਦੱਸਦਾ ਹੈ ਉਹੀ (ਨਿਰ ਆਕਾਰ) ਆਨੰਦ ਸਰੂਪ ਗੁਰੂ ਨਾਨਕ ਦੇਵ ਜੀ ਦੇ ਆਕਾਰ ਵਿਚ ਹੋਇਆ, (ਫੇਰ ਗੁਰੂ) ਅੰਗਦ, ਅਮਰਦਾਸ, ਰਾਮਦਾਸ, (ਗੁਰੂ) ਅਰਜਨ, ਸ੍ਰੀ ਹਰਿ ਗੋਬਿੰਦ ਉਸੇ ਦੇ ਸੁਖਦਾਈ ਰੂਪ ਹੋਏ, (ਫਿਰ ਉਹੀ) ਪਰਮ ਜੋਤਿ ਗੁਰੂ ਹਰਿਰਾਇ, ਹਰਿਕ੍ਰਿਸ਼ਨ (ਬਣੀ ਤੇ ਫਿਰ ਉਹੀ) ਮੁਕਤੀ ਦੇਣ ਵਿਚ ਚਤੁਰ (ਗੁਰੂ) ਤੇਗ ਬਹਾਦੁਰ ਦੇ (ਰੂਪ ਵਿਚ ਆਈ); (ਫਿਰ ਉਹੀ) ਸ੍ਰੀ ਗੁਰੂ ਗੋਬਿੰਦ ਸਿੰਘ ਜੀ (ਦੇ ਰੂਪ ਵਿਚ ਜੋਤ ਆਈ), (ਉਨ੍ਹਾਂ) ਤੱਕ ਸਮੂਹ ਦੁੰਦਾਂ ਦੇ ਨਾਸ਼ ਕਰਨਹਾਰੇ ਸਾਰੇ ਸਤਿਗੁਰਾਂ ਦੇ ਚਰਨਾਂ ਕਵਲਾਂ ਨੂੰ ਦੋਵੇਂ ਹੱਥ ਜੋੜਕੇ ਨਮਸਕਾਰ ਕਰਦਾ ਹਾਂ।

ਦੋਹਰਾ ॥ ਸ਼੍ਰੀ ਕਲਗੀਧਰ ਕੀ ਕਥਾ ਸ੍ਰੋਤਨ ਕੋ ਸੁਖਦਾਇ॥
ਰੁਤਿ ਰਚਿ ਕਰਿ ਅਬਿ ਪੰਚਮੀ ਨੀਕੇ ਸਭਿਨਿ ਸੁਨਾਇ॥ ੫ ॥

ਅਰਥ–ਦੁਣ ਸ੍ਰੋਤਿਆਂ ਨੂੰ ਸੁਖ ਦੇਣ ਵਾਲੀ ਸ੍ਰੀ ਕਲਗੀਧਰ ਜੀ ਦੀ ਕਥਾ ਪੰਜਵੀਂ ਰੁਤ ਵਿਚ ਰਚਕੇ ਸਾਰਿਆਂ ਨੂੰ ਸੁਣਾਉਂਦਾ ਹਾਂ।

ਚੌਪਈ ॥ ਇਸ ਪ੍ਰਕਾਰ ਦਸਮੇ ਪਤਿਸ਼ਾਹੁ। ਰਚਸੋ ਪੰਥ ਦੇ ਰਣ ਉਤਸਾਹੁ। ਦੇਸ਼ ਬਿਦੇਸ਼ਨਿ ਸੰਗਤਿ ਆਵੈ।ਅਨਿਕ ਪ੍ਰਕਾਰ ਅਕੋਰਨਿ ਲਯਾਵੈ॥੬॥ਗੁਰ ਕੀ ਸੰਗਤ ਸੁਨਿ ਕਰ ਸਾਰੇ। ਨਹਿੰ ਬਿਖਾਦ ਕੋ ਦੇਤਿ ਨਿਹਾਰੇ[1]।ਜਬਿ ਕੀ ਮਾਰ ਲਈ ਕਲਮੋਟ। ਤਬਿ ਤੇ ਗ਼ਾਮ ਬਡੇ ਕੈ ਛੋਟ ॥੭॥ਗੁਰ ਸੰਗਤਿ ਸੋਂ ਦ੍ਵੈਖ ਨ ਕਰਤੇ।ਜਹਿ ਚਿਤ ਚਾਹਤਿ ਤਹਾਂ ਉਤਰਿਤੇ। ਸਗਰੇ ਤ੍ਰਾਸ ਪਾਇ ਹੰਟਿ ਰਹੇ। ਕੋਮਲ ਬਾਕ ਬਿਲੋਕਤਿ ਕਹੇ[2] ॥੮॥ 'ਜੋਧਾ ਮਹਾਂ ਪ੍ਰਭੂ ਬਲਿ ਭਾਰਾ। ਗੁਰੂ ਮਰੈਲਾ[3]' ਕਰੈਂ ਉਚਾਰਾ। 'ਕੋ ਸਮਰਥ ਤਿਹ ਸੰਗਤ ਛੋਰੈ'। ਜੋ ਛੋਰੈ ਨਿਜ ਜੀਯ ਨਿਬੋਰੈ[4] ॥੯॥ ਇੱਤਯਾਦਿਕ ਕਹਿ ਗ਼ਾਮ ਬਿਸਾਲੇ। ਤ੍ਰਾਸ ਧਰਹਿੰ ਪ੍ਰਭੁ ਤੇ ਸਭਿ ਕਾਲੇ। ਪਸ਼ਚਮ ਦਿਸ਼ ਤੇ ਸੰਗਤ ਆਈ। ਦਰਸ਼ਨ ਕਰਨ ਅਧਿਕ ਧਨ ਲਯਾਈ ॥੧੦॥ ਆਨਿ ਆਨੰਦਪੁਰਿ ਘਾਲਸੋ ਡੇਰਾ। ਨਿਸਾ ਬਿਤਾਈ ਸੂਰਜ ਹੋਰਾ। ਸੌਚ ਸ਼ਨਾਨ ਠਾਨਿ ਕਰਿ ਸਾਰੇ। ਦਰਸ਼ਨ ਕਰਿਬੇ ਹੇਤੁ ਉਚਾਰੇ[5]* ॥੧੧॥ ਸਭਾ ਸਥਾਨ ਗੁਰੂ ਚਲਿ ਆਏ। ਸ਼ਸਤ੍ਰ ਬਸਤ੍ਰ ਜੁਤਿ ਅਧਿਕ ਸੁਹਾਏ। ਲਗਸੋ ਦਿਵਾਨ ਖਾਲਸੇ ਕੇਰਾ। ਆਯੁਧ

[1]ਸਾਰੇ ਗੁਰੂ ਦੀ ਸੰਗਤ ਸੁਣਨ ਕੋਈ ਦੁਖ ਦੇਂਦਾ ਨਹੀਂ ਦਿੱਸਦਾ। [2](ਸੰਗਤ ਨੂੰ) ਵੇਖਕੇ ਕੋਮਲ ਵਾਕ ਕਹਿੰਦੇ ਹਨ। [3]ਜੋ ਕਿਸੇ ਤੋਂ ਮਾਰ ਨ ਖਾਵੇ, ਸਗੋਂ ਜਰਵਾਣਿਆਂ ਨੂੰ ਮਾਰ ਸਕੇ। ਇਹ ਨਾਮ ਚਿਰ ਚਿਰ ਗੁਰੂ ਜੀ ਦਾ ਮਸ਼ਹੂਰ ਰਿਹਾ ਹੈ। [4]ਜੀਵਨ ਦਾ ਅੰਤ ਕਰਾਵੇ। [5]ਗੋਲਾਂ ਕਰਦੇ ਹਨ। *ਪਾਃ–ਉਦਾਰੇ।

ਧਰਿ ਧਰਿ ਦਰਸ਼ਨ ਹੋਰਾ ॥ ੧੨ ॥ ਗਯੋ ਮੇਵੜਾ ਸੰਗਤਿ ਪਾਸ। 'ਦਰਸ਼ਨ ਕਰਹੁ ਚਲਹੁ ਜਿਹ ਪਾਸ'। ਸੁਨਿ ਕਰਿ ਭਏ ਤਯਾਰ ਹਰਖਾਏ। ਚਲੇ ਭੇਟ ਲੈ ਕਰਿ ਸਮੁਦਾਏ ॥ ੧੩ ॥ ਸੰਗਤ ਮਹਿੰ ਇਕ ਖੱਤ੍ਰੀ ਆਯੋ। ਕੰਨਯਾ ਗੁਰ ਅਰਪਨਿ ਹਿਤ ਲਯਾਯੋ। ਰਾਵਾ ਗੋਤ ਥਸਹਿ ਰਵਤਾਸ[1]। ਡੇਰੇ ਮਹਿੰ ਬਿਠਾਇ ਤਨੁਜਾ ਸੁ ॥ ੧੪ ॥ ਸਭਾ ਸਥਾਨ ਕ੍ਰਿਪਾਲ ਸੁਹਾਏ। ਸਕਲ ਆਇ ਤਹਿੰ ਦਰਸ਼ਨ ਪਾਏ।ਅਰਪਿ ਅਟਪਿ ਕਰਿ ਅਨਿਕ ਅਕੋਰ। ਪਦ ਅਰਬਿੰਦ ਬੰਦਿ ਕਰ ਜੋਰਿ ॥ ੧੫ ॥ ਰਾਵਾ ਖੱਤ੍ਰੀ ਸਿਖ ਕਰ ਬੰਦਿ। ਠਾਂਢੋ ਆਗੇ ਭਯੋ ਮੁਕੰਦ। 'ਹੇ ਪ੍ਰਭੁ ! ਮੈਂ ਹੌਂ ਸ਼ਰਣਿ ਤੁਹਾਰੀ। ਗਹਯੋ ਆਸਰਾ ਰਾਵਰਿ ਭਾਰੀ ॥ ੧੬ ॥ ਨਿਜ ਕੰਨਯਾ ਮੈਂ ਲੈ ਕਰਿ ਆਯੋ। ਗੁਰ ਦਾਸੀ ਕਰਿਬੇ ਲਲਚਾਯੋ।ਚਿਰੰਕਾਲ ਕੋ ਮੈਂ ਉਰ ਧਾਰਾ। ਇਹੀ ਮਨੋਰਥ ਫਲਹਿ ਉਦਾਰਾ ॥ ੧੭ ॥ ਸੇਵਹਿ ਸੇਵ ਆਪ ਕੀ ਸਦਾ। ਕਰਹਿ ਕ੍ਰਿਤਾਰਥ ਕੁਲ ਕੋ ਤਦਾ। ਮਨਹੁ ਕਾਮਨਾ ਪੂਰਹੁ ਗੁਸਾਈਂ ! ਬਾਂਛਤਿ ਸਿੱਖ ਆਪ ਤੇ ਪਾਈ[2] ॥ ੧੮ ॥ ਇਮ ਬਿਨਤੀ ਸੁਨਿ ਕੈ ਸਿਖ ਕੇਰੀ। ਸ਼੍ਰੀ ਮੁਖ ਤੇ ਬੋਲੇ ਤਿਸ ਬੇਰੀ। 'ਜਬਿ ਕੀ ਹਮ ਦੇਵੀ ਬਿਦਤਾਈ। ਦਰਸ਼ਨ ਕਰਨੋ ਕਾਲਕਾ ਮਾਈ॥੧੯॥ ਤਬਿ ਕੋ ਗ੍ਰਿਹਸਤ ਕਰਨ ਹਮ ਛੋਰਾ। ਬ੍ਰਹਮਚਰਜ ਮਹਿੰ ਨਿਤ ਮਨ ਜੋਰਾ। ਯਾਂਤੇ ਬਨੈ ਨਹੀਂ ਇਹ ਬਾਤ। ਛਪਯੋ ਬ੍ਰਿਤਾਂਤ ਨ ਸਭਿ ਬੱਖਯਾਤ' ॥ ੨੦ ॥ ਇਹ ਸੁਨਿ ਸਿਖ ਕੈ ਬਹੁ ਦੁਚਿਤਾਈ[3]। ਕਠਨ ਬਨੀ ਬਿਧਿ ਕਿਮ ਬਨਿਆਈ। ਨੀਚੇ ਮੁਖ ਕਰਿ ਚਿਰਯੋ ਅਗਾਰੀ। ਜੋਰੇ ਹਾਥ ਕਸ਼ਟ ਉਰ ਭਾਰੀ॥੨੧॥ਕਿਤਿਕ ਸਮੇਂ ਲੌ ਕੀਨ ਬਿਚਾਰਾ।ਪੁਨ ਬਿਨਤੀ ਕੋ ਸਹਿਤ ਉਚਾਰਾ। 'ਪ੍ਰਭੁ ਜੀ ! ਸੁਨੀਅਹਿ,ਬਹੁ ਬਿੱਪ੍ਰੀਤ। ਮੁਝ ਕੋ ਭਈ, ਦੇਤਿ ਦੁਖ ਚੀਤ[4] ॥ ੨੨ ॥ ਜਬਿ ਤੇ ਮੈਂ ਉਰ ਮੈਂ ਇਮ ਧਰੀ। ਕੰਨਯਾ ਗੁਰਕੋ ਅਰਪਨ ਕਰੀ। ਤਬਿ ਕੀ ਮਾਤਾ ਸਮ ਸਭਿ ਕੇਰੀ।ਮਨ ਸੁ ਭਾਵਨਾ* ਕੀਨਿ ਬਡੇਰੀ[5]॥੨੩॥ਜਿਸੀ ਦੇਸ਼ ਮਹਿੰ ਮੋਹਿ ਅਵਾਸਾ। ਸਭਿਨਿ ਬਿਖੈ ਇਮ ਭਈ ਪ੍ਰਕਾਸ਼ਾ। ਕੇਤਿਕ ਬਰਸ ਭਏ ਮੁਖ ਕਹਿਤੇ। ਲਯਾਵਨ ਹੋਤ ਰਹੇ ਨਿਤ ਚਹਿਤੇ ॥ ੨੪ ॥ ਅਬਿ ਮਮ ਘਰ ਮੈਂ ਰਹੈ ਕੁਮਾਰੀ।

[1]ਰੁਹਤਾਸ, ਨਾਮ ਹੈ ਨਗਰ ਦਾ ਜੋ ਸ਼ੇਰਸ਼ਾਹ ਨੇ ਬਣਾਏ ਕਿਲ੍ਹੇ ਵਿਚ ।ਜਹਲਮ ਦੇ ਜ਼ਿਲ੍ਹੇ ਵਿਚ ਹੈ। [2]ਪੁੱਤ੍ਰੀ ਨੂੰ। [3]ਚਿੱਤ ਦੀ ਚਾਹੀ (ਮੁਰਾਦ) ਸਿੱਖ ਆਪ ਤੋਂ ਪਾਉਂਦੇ ਹਨ। [4]ਦੁਬਿਧਾ, ਚਿੰਤਾ। [5](ਜੋ ਬਿਪ੍ਰੀਤ ਕਿ) ਚਿਤ ਨੂੰ ਦੁੱਖ ਦਿੰਦੀ ਹੈ। [6]ਤੇ ਵੱਡੀ ਸ਼ੁਭ ਸ਼ਰਧਾ ਮਨ ਵਿਚ ਧਾਰੀ ਹੈ।

*ਪਾ:—ਸੰਛਾਵਨ।

ਕੋ ਕਰਿ ਸਕਹਿ ਨ ਅੰਗੀਕਾਰੀ। ਮਾਤਾ ਕੋ ਸਮ ਰਾਖਹਿੰ ਭਾਊ। ਬੈਦਨ ਠਾਨਹਿੰ ਹੋਤਿ ਅਗਾਊ ॥੨੫॥ ਜਬਿ ਕੋ ਨਾਮ ਤੁਮਾਰੋ ਲਯੋ। ਤਬਿ ਕੋ ਹੀ ਸਭਿ ਮਹਿੰ ਬਿਦਤਯੋ। ਜੋ ਮਮ ਘਰ ਮਹਿੰ ਥਿਰਹਿ ਕੁਮਾਰੀ। ਸਭਿ ਕੋ ਹੁਇ ਕਲੇਸ਼ ਤਬਿ ਭਾਰੀ ॥ ੨੬ ॥ ਧਾਤੋ ਆਪ ਕ੍ਰਿਪਾ ਉਰ ਧਰੀਯਹਿ। ਅੰਗੀਕਾਰ ਸੁਤਾ ਮਮ ਕਰੀਅਹਿ। ਭਜਨੋ ਗ੍ਰਿਹਸਤ ਤੌ ਭੀ ਰਹਿ ਪਾਸ।ਸੇਵ ਕਰਨ ਕੀ ਜਿਹ ਉਰ ਆਸ॥ ੨੭॥ਭਾਉ ਰਿਦੇ ਕਾ ਪਰਖਹੁ, ਸ੍ਵਾਮੀ ! ਘਟਿ ਘਟਿ ਕੇ ਤੁਮ ਅੰਤਰਜਾਮੀ।ਮਮ ਮਨ ਅਰੁ ਕੈਨਜਾ ਮਨ ਕੇਰਾ।ਦੇਖਹੁ ਪ੍ਰੇਮ ਪ੍ਰਵਾਹ ਬਡੇਰ ॥ ੨੮ ॥ ਕਰੁਨਾ ਕਰਹੁ ਸੇਵ ਨਿਜ ਲਾਵਹੁ। ਸਭਿ ਸੰਗਤਿ ਕੌ ਚਿਤ ਹਰਖਾਵਹੁ। ਤਿਸੀ ਦੇਸ਼ ਕੇ ਸਿਖ ਪਰਵਾਰੇ[1]। ਪਹੁੰਚੇ[2] ਇਹੀ ਕਾਮਨਾ ਧਾਰੇ॥੨੯॥ ਗੁਨ ਗਾਵਤਿ ਰਾਵਰ ਕੇ ਆਏ।ਸ਼ਰਧਾ ਭਾਉ ਧਰਤਿ ਅਧਿਕਾਏ'। ਇਮ ਕਰ ਜੋਰਿ ਕਹੀ ਬਹੁ ਬਿਨਤੀ। ਸੁਨਿ ਸਤਿਗੁਰ ਭਜਿ ਕਰਿ ਸਭਿ ਗਿਨਤੀ ॥ ੩੦ ॥ ਸੰਗਤਿ ਕਰੀ ਬਿਲੋਕਨ ਠਾਂਢੀ।– ਪੁਰਹਿੰ ਆਸ ਇਨ ਮਨ ਰੁਚਿ ਬਾਢੀ–। ਸ਼੍ਰੀ ਮੁਖ ਤੇ ਮੁਸਕਾਇ ਬਖਾਨਾ। 'ਪੁਰਹ ਕਾਮਨਾ ਸਕਲ ਸਥਾਨਾ[3]॥੩੧॥ਰਹੈ ਕੁਆਰੋ ਡੋਰਾ ਨਾਮੁ*।ਕਰਹਿ ਸੇਵ ਥਾਸਹੁ ਹਮ ਧਾਮੁ'। ਸੰਗਤਿ ਸਹਿਤ ਸਿੱਖ ਸੋ ਰਾਵਾ। ਸੁਨਨੋਂ ਥਾਕ ਜਬਿ ਸ਼੍ਰੀ ਮੁਖ ਗਾਵਾ ॥੩੨॥ ਹਰਖਤਿ ਭਏ ਮਨਹੁੰ ਨਿਧਿ† ਪਾਈ। ਤਬਿ ਕੈਨਜਾ ਗੁਰ ਸਦਨ ਪੁਚਾਈ। ਗੁਜਰੀ ਮਾਤ ਰਹੈ ਘਰ ਜਾਂਹਿ। ਕਰੀ ਬਿਠਾਵਨ ਲੈ ਕਰਿ ਤਾਂਹਿ॥੩੩॥ ਸਾਹਿਬਦੇਵਿ ਨਾਮ ਜਿਸ ਕੇਰਾ।ਮਸਤਕ ਟੇਕਿ ਸਾਸ ਕੇ ਪੈਰਾ। ਨੰਮ੍ਰਿ ਹੋਇਕੈ ਬੈਠੀ ਪਾਸ। ਗੁਜਰੀ ਆਸ਼ਿਖ ਕਰੀ ਪ੍ਰਕਾਸ਼ ॥ ੩੪ ॥ ਸੰਗਤਿ ਰਹੀ ਪਾਂਚ ਦਿਨ ਔਰ। ਬਿਦਾ ਹੋਇ ਪਹੁੰਚੀ ਨਿਜ ਠੌਰ। ਪੀਛੇ ਸਾਹਿਬਦੇਵੀ ਰਹੀ। ਰਿਦੈ ਪ੍ਰਤੱਗਯਾ ਕੀਨਸਿ ਅਹੀ ॥ ੩੫॥–ਦਰਸ਼ਨ ਕਰਹਿ ਤ ਭੋਜਨ ਪਾਵੈ। ਨਤੁ ਨਿਸ ਬਾਸੁਰ ਛੁਧਿਤ ਬਿਤਾਵੈ‡–। ਪ੍ਰੇਮ ਬਿਲੋਕਿ ਨੇਮ ਜਿਨ ਕੀਨਾ। ਸ਼੍ਰੀ ਕਲਗੀਧਰ ਸਭਿ

---

[1]ਪਰਵਾਰਾਂ ਸਮੇਤ। [2]ਆਏ ਹਨ। [3](ਰੁਰੂ ਘਰ ਦੇ) ਸਭ ਥਾਈਂ (ਤੁਹਾਡੀਆਂ) ਕਾਮਨਾ ਪੂਰਨ ਹੋਣ। *ਗੁਰੂ ਘਰ ਵਿੱਚ ਇੱਕ ਤੋਂ ਵਧੀਕ ਵਿਆਹਵਾਂ ਸੰਬੰਧੀ ਦੇਖੋ ਸਫਾ ੨੬੧੬ ਰਾਸ ੫ ਅੰਸੂ ੨੭ ਅੰਕ ੪੬ ਦੀ ਹੇਠਲੀ ਟੂਕ। 'ਕੁਆਰੋ ਡੋਰਾ' ਦਾ ਮਤਲਬ ਇਹ ਹੈ ਕਿ ਮਾਤਾ ਸਾਹਿਬ ਦੇਵਾਂ ਜੀ ਸਾਰੀ ਉਮਰ ਕੰਵਾਰੇ ਰਹੇ। ਸੋ ਇਸਨੂੰ ਗੁਰੂ ਜੀ ਦਾ ਸ਼ਰੀਰਕ ਵਿਵਾਹ ਨਹੀਂ ਗਿਣਨਾ ਚਾਹੀਏ। †ਪਾ:–ਸਿਧਿ। ‡ਪਾ:–ਬਿਹਾਵੈ।

ਬਿਧਿ ਚੀਨਾ ॥੩੬॥ ਤਿਸੀ ਹੇਤ ਕਰਿਕੈ ਇਕ ਬਾਰ। ਦਰਸ਼ਨ ਦੇਤਿ ਸੁ ਕਰੁਨਾ ਧਾਰਿ।ਕਿਸ ਕਾਰਨ ਤੇ ਜੇ ਨਹਿੰ ਹੋਇ।ਤਿਸ ਦਿਨ ਖਾਇ ਅਹਾਰ ਨ ਸੋਇ ॥ ੩੭ ॥ ਇਹੀ ਨੇਮ ਕਰਿ ਸਮਾ ਬਿਤਾਯੋ। ਇਕ ਦਿਨ ਸ਼੍ਰੀ ਪ੍ਰਭੁ ਦਰਸ ਦਿਖਾਯੋ। ਹਾਥ ਜੋਰਿ ਕਰਿ ਮਸਤਕ ਟੇਕਾ।'ਕਹਾ ਮਨਸਾ?'ਕਹਿੰ ਜਲਧ ਬਿਬੇਕਾ' ॥੩੮॥ਨੈਮਿ ਸਲਾਜ ਤਰੈ ਕਰਿ ਨੈਨ। ਬਿਨਤੀ ਸਹਿਤ ਕਹਤਿ ਮੁਖ ਬੈਨ। 'ਪ੍ਰਭੁ ਜੀ!ਇਕ ਸੁਤ ਕੀ ਅਭਿਲਾਖੈ।ਅਪਰ ਬਾਸ਼ਨਾ ਕੋਇ ਨ ਰਾਖੈ ॥ ੩੯ ॥ ਕ੍ਰਿਪਾ ਆਪ ਕੀ ਤੇ ਮੈਂ ਪਾਊਂ। ਇਸਤ੍ਰੀ ਜਨਮ ਅਪਨ ਸੁਫਲਾਊਂ। ਜਥਾ ਅਹੈਂ ਮਮ ਸਪਤਨਿ ਕੇਰੇ। ਚਹੌਂ ਤਥਾ ਮਨ ਆਪਨ ਹੇਰੇ' ॥ ੪੦ ॥ ਸੁਨਿ ਕਰਿ ਸ਼੍ਰੀ ਮੁਖ ਤੇ ਫੁਰਮਾਯੋ। 'ਭਲੋ ਮਨੋਰਥ ਰਿਦੇ ਉਠਾਯੋ। ਕਹਾਂ ਮਨੋਰਥ ਇਕ ਸੁਤ ਕੇਰੇ।ਪੁੱਤ੍ਰ ਖਾਲਸਾ ਹੋਯਸਿ ਤੇਰੇ॥ ੪੧ ॥ ਲਾਖਹੁੰ ਕੋ ਇਹੁ ਗਣਤ ਨ ਆਵੈ। ਜਗ ਮੈਂ ਥਿਰ ਨਿਤ, ਜਨਮ ਸੁ ਪਾਵੈ'।ਸਕਲ ਸਿੰਘ ਅਪਨੇ ਸੁਤ ਜਾਨੋ।ਸੁਜਸੁ ਪ੍ਰਤਾਪ ਬਧਾਇ ਮਹਾਨੋ ॥ ੪੨ ॥ ਪੁੱਤ੍ਰ ਖਾਲਸਾ ਤੇਰੋ ਭਯੋ। ਗੋਦ ਪਾਇ ਤੁਝ ਹਮ ਨੇ ਦਯੋ। ਮਹਿਦ ਪ੍ਰਤਾਪ ਸਮੇਤ ਨਿਹਾਰਹੁ।ਸਦਾ ਅਨੰਦ ਬਿਲੰਦੈ ਧਾਰਹੁ' ॥ ੪੩॥ਸੁਨਿ ਸ਼੍ਰੀ ਮੁਖ ਤੇ ਭਈ ਅਨੰਦ।ਮਾਨਜੋਂ ਬਾਕ ਹਾਥ ਕਰਿ ਬੰਦ।ਮਸਤਕ ਟੇਕਤਿ ਨਿਜ ਘਰ ਗਈ।ਸੈਤਤਿ ਜਾਨਿ ਹਰਖ ਨਿਜ* ਭਈ॥੪੪॥

ਇਤਿ ਸ਼੍ਰੀ ਗੁਰ ਪ੍ਰਤਾਪਸੂਰਜ ਗ੍ਰੰਥੇ ਪੰਚਮਰੁਤੇ 'ਸਾਹਿਬਦੇਵੀਕੋ ਭੇਰਾਆਵਨ' ਪ੍ਰਸੰਗਬਰਨਨੰ ਨਾਮ ਪ੍ਰਥਮੋ ਅੰਸੂ ॥੧। ੨. [ਭਾਈ ਜੱਗਾ ਸਿੰਘ ਸ਼ਰਧਾਲੂ ਸੇਵਕ]।

ਦੋਹਰਾ ॥ ਇਕ ਸਿਖ ਪ੍ਰੇਮੀ ਗੁਰੂ ਪਗ ਸੇਵ ਕਰੈ ਦਿਨ ਰੈਨ। ਪੱਖਾ ਗਹਿ ਕਰਿ ਬਾਉ ਕੋ ਝੋਲਤਿ ਦੇਖਤਿ ਨੈਨ ॥੧॥ਚੌਪਈ॥ਨਾਮ ਜਗਾ ਸਿੰਘ ਤਿਸ ਕੋਕਹੈਂ।ਚਰਨ ਪਖਾਰਹਿ ਕਰ ਮਹਿੰ ਗਹੈ।ਚਾਂਪੀਕਰਹਿ ਪ੍ਰੇਮ ਉਰ ਧਰਿਕੈ। ਪਨਹੀ ਝਾਰਹਿ ਧਰਹਿ ਸੁਧਰਿਕੈ ॥ ੨ ॥ ਅਪਰ ਜਿ ਖਿਜਮਤ ਦਾਰ ਨਿਹਾਰੈਂ। ਤਿਸ ਕੋ ਸੰਗ ਈਰਖਾ ਧਾਰੈਂ[1]।ਕਟਕ ਬਾਕ[2] ਬਹੁ ਬਾਰ ਕਹੈਤੇ। ਜਥਿ ਗੁਰ ਤੇ ਕਿਤ ਦੂਰ ਲਹੈਤੇ ॥ ੩ ॥ ਨਿਕਟ ਰਹਿਨ ਗੁਰ ਕੋ ਨਹਿੰ ਸਹੈਂ। ਮਨਹੁ ਸ਼ਰੀਕ ਆਪਨੋ ਲਹੈਂ। ਜੱਗਾ ਸਿੰਘ ਕੁਛ ਮਨ ਨਹਿੰ ਧਰੈ। ਪ੍ਰੇਮ ਅਧਿਕ ਤੇ ਸੇਵਾ ਕਰੈ ॥ ੪ ॥ ਬਹੁਤਾ ਨਹਿੰ ਏਲੈ ਕਿਹ ਸਾਥ। ਏਕ ਪਰਾਇਨ ਸੇਵਾ ਨਾਥ[3]। ਕਮਲ ਬਿਲੋਚਨ ਕੋ ਬਿਕਸਾਵੈ।ਸਤਿਗੁਰ ਸੂਰਜ

[1]ਗੁਰੂ ਜੀ ਨੇ ਕਿਹਾ।[2]ਭਾਵ ਨਵੇਂ ਤੋਂ ਨਵਾਂ ਦਿੰਦਾ ਰਹੇਗਾ।[3]ਭਾਵ ਉਸ ਨਾਲ ਦੂਜੇ ਖਿਦਮਤਗਾਰ ਈਰਖਾ ਕਰਦੇ ਸਨ। [1]ਕੌੜੇ ਵਾਕ। [2]ਮਾਲਕ ਦੀ ਇੱਕ ਸੇਵਾ ਦੇ ਆਸਰੇ ਰਹੇ। *ਪਾ:—ਚਿਤ।

ਦਰਸ਼ਨ ਪਾਵੈ ॥੫॥ ਜਬਿ ਦੇਖੈ ਸ਼੍ਰੀ ਮੁਖ ਸਸਿ ਓਰਾ। ਲੋਚਨ ਕਰੈ ਚਕੋਰਨ ਜੋਰਾ। ਉਰ ਕੀ ਪ੍ਰੀਤਿ ਗੁਰੂ ਭੀ* ਜਾਨੈਂ। ਯਥਾ ਭੁਗਤਿ ਕੋ ਬਿਸ਼ਨੁ ਪਛਾਨੈ ॥੬॥ ਇਕ ਦਿਨ ਸ਼੍ਰੀ ਪ੍ਰਭੁ ਪੌਢਤਿ ਭਏ। ਦਾਸਨਿ ਲਖਸੋ ਸੁਪਤਿ ਹ੍ਵੈ ਗਏ। ਜੱਗਾ ਸਿੰਘ ਕੋ ਨਿਠੁਰ ਬਖਾਨੈਂ–'ਜਬਿ ਕਬਿ ਸੇਵ ਅੱਗੁ ਹੁਇ ਠਾਨੈਂ[1] ॥ ੭ ॥ ਸੇਵਕ ਅਪਰ ਜਿ ਕਰਹਿਂ ਨਿਕਾਸਨਿ[2]। ਆਗੈ ਤੂੰ ਹੋਵਤਿ ਸਭਿ ਦਾਸਨਿ[3]। ਤੇਰੇ ਸਮ ਕੋਤਿਕ ਬਨਿ ਆਗੈਂ[4]। ਛੋਰਿ ਟਹਿਲ ਕੋ ਨਿਜ ਘਰ ਭਾਗੈ ॥ ੮ ॥ ਅਬਿ ਤੇਰੀ ਬਾਰੀ ਦਿਖਿ[5] ਕੈਸੇ। ਗੁਰ ਕੀ ਸੇਵ ਕਮਾਵਹਿਂ ਜੈਸੇ[6]। ਸੁਨਿਕੈ ਜੱਗਾ ਸਿੰਘ ਨਹਿਂ ਭਾਖਾ।ਪ੍ਰੇਮ ਧਰੈ ਸੇਵਾ ਅਭਿਲਾਖਾ ॥ ੯ ॥ ਸ਼੍ਰੀ ਗੁਰੁ ਜਾਗਤਿ† ਤੁਸ਼ਨਿ ਸੁਨੈਂ[7]। ਬਿਨਾ ਭਾਵਨਾਂ ਤੇ ਸੋ ਗਿਨੈਂ। ਰਾਤਿ ਬਿਤਾਇ ਉਠੇ ਲਖਿ ਪ੍ਰਾਤਿ।ਸ਼੍ਰੀ ਗੁਰ ਸਿਮਰਨ ਕਰਿ ਸੋ ਬਾਤ॥੧੦॥ ਬੈਠਿ ਦਿਵਾਨ ਮਝਾਰ ਹਕਾਰਾ। ਜੱਗਾ ਸਿੰਘ ਕੋ ਸੰਗ ਉਚਾਰਾ। 'ਤੁ ਕਹੁ ਨਿਸਾ ਬਿਖੈ ਗਨ ਦਾਸ। ਕਹਤਿ ਹੁਤੇ ਕਨਾ ? ਕਰਹੁ ਪ੍ਰਕਾਸ਼ ॥ ੧੧ ॥ ਗਿਰਾ ਕਠੋਰ ਸੁਨਾਈ ਪਰਤਿ। ਕੌਨ ਤੋਹਿ ਸਨ ਮਤਸਰ ਧਰਤਿ ?' ਸੁਨਿਕੈ ਹਾਥ ਜੋਰਿ ਤਿਨ ਆਖਾ। 'ਪ੍ਰਭੁ ਜੂ! ਮੁਝ ਕੋ ਕਿਹ‡ ਨਹਿਂ ਭਾਖਾ ॥੧੨॥ ਕਸੋਂ ਮਤਸਰ ਕਿਨ ਕਰਨੀ ਅਹੈ[8]। ਮਮ ਉਰ ਚਾਹ ਕ੍ਰਿਪਾ ਤਵ§ ਲਹੈ[9]।ਇਸ ਮਹਿਂ ਸਾਂਝ ਕਿਸੇ ਕੀ ਨਾਂਹਿਨ।ਅਪਰ ਰਿੰਦ ਮਮ ਕੋ ਕਬਿ ਚਾਹ ਨ'॥੧੩॥ਜੱਗਾ ਸਿੰਘ ਕੋ ਸੁਨਿ ਬਚ ਸਾਰੇ। ਸਗਰੇ ਖਿਜਮਤਦਾਰ ਹਕਾਰੇ। ਨਿਕਟ ਬਿਠਾਇ ਦਿਵਾਨ ਮਝਾਰੀ। ਮੰਗਵਾਇਵ ਬਾਸਨ ਭਰਿ ਬਾਰੀ[10] ॥੧੪॥ਇਕ ਪਥਰੀ ਇਕ ਦਯੋ ਪਤਾਸਾ।ਆਇਸੁ ਦੀਨਸਿ ਦਾਸ ਜਿ ਪਾਸਾ। 'ਇਨ ਦੋਇਨ ਕੋ ਜਲ ਮਹਿਂ ਧਰਿਯਹਿ। ਏਕ ਜਾਮ ਲੌਂ ਇਨਹੁ ਨਿਹਰਿਯਹਿ'॥੧੫॥ਬਾਸਨ ਮਹਿਂ ਦੋਨਹੁ ਤਬਿ() ਪਾਏ। ਅਪਰ ਖਯਾਲ ਮਹਿਂ ਪੁਨ ਬਿਰਮਾਏ। ਏਕ ਪਹਿਰ ਬੀਤਸੋ ਤਬਿ ਚਹਸੋ। ਦਾਸਨ ਸਾਥ ਬਾਕ ਅਸ ਕਹਸੋ॥੧੬॥'ਪਥਰੀ ਅਪਰ ਪਤਾਸਾ ਜੋਊ।ਨੀਰ ਨਿਕਾਸਿ ਆਨੀਐ ਦੋਊ'। ਪਾਣੀ ਬਿਖੈ ਪਾਨ ਜਬਿ ਡਾਰਾ।ਪਾਹਨ ਕੋ ਤਤਕਾਲ ਨਿਕਾਰਾ॥੧੭॥ਢਰਸੋ[11]

[1]ਕਰਦਾ ਹੈ। [2]ਕੱਢ ਦੇਸੇਂ। [3]ਦਾਸਾਂ ਤੋਂ। [4]ਤੇਰੇ ਜਹੇ ਕਈ ਅੱਗੇ ਬਣੇ। [5]ਦੇਖੀਏ। [6]ਜਾਗਦੇ ਸਨ, ਚੁੱਪ ਚਾਪ ਸੁਣਦੇ ਰਹੇ। [7]ਕਿਸੇ ਨੇ ਕਿਉਂ ਈਰਖਾ ਕਰਨੀ ਹੈ। [8]ਮੇਰੇ ਰਿਦੇ ਵਿਚ ਆਪਦੀ ਕ੍ਰਿਪਾ ਲੈਣ ਦੀ ਚਾਹ ਹੈ। [9]ਪਾਣੀ ਦਾ ਭਰਿਆ ਭਾਂਡਾ। [10]ਘੁਲਿਆ।

*ਪਾ:–ਹੀ। †ਪਾ:–ਜਾਗ੍ਰਤ। ‡ਪਾ:–ਕੁਛ। §ਪਾ:–ਤੁਮ। ()ਪਾ:–ਤਿਨ।

ਪਤਾਸਾ ਪਾਨੀ ਹੋਵਾ। ਤਿਸੁ ਅਕਾਰ ਕੋ ਨਾਂਹਿਨ ਜੋਵਾ। ਇਮ ਦ੍ਰਿਸ਼ਾਂਤ ਦਿਖਾਇ ਸਭਿਨਿ ਕੋ ਬਿਦਤਿ ਕਰਨ ਕੋ[1] ਕਹਯੋ ਬਚਨ ਕੋ ॥੧੯॥ [2]ਕੋਮਲ ਮਧੁਰ ਪਤਾਸਾ ਜੋਇ। ਮਿਲਿ ਜਲ ਸੰਗ ਏਕ ਰਸ ਹੋਇ। ਹੁਤੋ ਕਠੋਰ ਜੁ ਪਾਥਰ ਬਿਰਸ।ਤਿਸਕੋ ਅੰਤਰ ਨੀਰ ਨ ਪਰਸ॥੧੯॥ਤਿਮਜਾਨੋ ਇਹੁ ਦਾਸ ਹਮਾਰੇ। ਸੁਨਹੁ ਖਾਲਸਾ ਕਰਿ ਨਿਰਧਾਰੇ।ਸਦਾ ਸਮੀਪ ਹਮਾਰੇ ਰਹੈ। ਏਕ ਨਹੀਂ ਗੁਨ ਮਨ ਮੈਂ ਲਹੈ॥੨੦॥ਦੂਰ ਦੇਸ਼ ਤੇ ਸਿਖ ਚਲ ਆਵਤਿ।ਸ਼ਰਧਾਲੂ ਧਰਿ ਭਾਉ ਸਮਾਵਤਿ। ਸਾਕਤ ਦਾਦਰ ਜਲ ਮਹਿੰ ਬਾਸਾ। ਗੁਰ ਗੁਨ ਕਮਲ[3] ਸਾਰ ਨਹਿੰ ਤਾਸਾ॥੨੧॥ਅਵਗੁਨ ਜੋ ਸਿਵਾਲ ਕੋ ਗ੍ਰਾਹੀ[4]।ਗਯਾਨ ਅਨੰਦ ਸਮ ਰੀਧ ਨ ਪਾਹੀਂ[5]।ਸ਼ਰਧਾਲੂ ਅਲਿ ਨਿਕਟਨਰਹੈਂ[6]।ਖੋਜਿ ਖੋਜਿ ਗੁਰ ਕਮਲ ਜਿ ਲਹੈਂ[7] ॥ ੨੨ ॥ ਤਾਤਕਾਲ ਰਸ ਲੇ ਸੁਖ ਪਾਵੈਂ। ਸਾਰ ਗ੍ਰਹੀਨ ਅਸਾਰ ਲਖਾਵੈਂ[8]। ਸਾਕਤ ਬਾਇਸ, ਸੰਤ ਮਰਾਲ। ਸੰਗ ਰਹੈ ਭੀ ਅਪਨੀ ਚਾਲ[9]॥੨੩॥ਚੀਚੜ ਜੋਕ ਲਗੈਂ ਥਨ ਮਾਂਹੀ।ਰੁਧਰ ਪਾਨ,ਪੈ ਗੁਨ ਲਖਿ ਨਾਂਹੀ[10]। ਇੱਤਮਾਦਿਕ ਕਹਿ ਅਨਿਕ ਪ੍ਰਕਾਰਾ। ਤਾੜਨ ਕਰੇ ਦਾਸ ਤਿਸ ਬਾਰਾ ॥ ੨੪ ॥ [11]ਸਿਖ ਸ਼ਰਧਾਲੁ ਬਿਸਾਲ ਕਿ ਨਾਲ[12]। ਕਰਤਿ ਮੂਢ ਮਤਿ ਮਤਸਰ ਜਾਲ। ਜੇ ਕਰ ਹਮਨੇ ਪੁਨ ਪਹਿਚਾਨੇ। ਤੁਮ ਕੋ ਦੇਇਂ ਸਜ਼ਾਇ ਮਹਾਨੇ[13] ॥ ੨੫ ॥ ਜੱਗਾ ਸਿੰਘ ਕੋ ਨਿਕਟ ਬਿਠਾਇ। ਸਨਮਾਨਯੋ ਕੋਮਲ ਬਚ ਗਾਇ।ਹਾਥ ਜੋਰਿ ਕਰ ਤਬਿ ਸਭਿ ਦਾਸ। ਕਰਿ ਬੰਦਨ ਪਗ ਪੰਕਜ ਪਾਸ ॥ ੨੬ ॥ ਬਖਸ਼ਾਵਨ ਔਗੁਨ ਸਭਿ ਕਰੈਂ। ਗੁਰ ਕੋ ਬਾਕ ਰਿਦੇ ਮਹਿੰ ਧਰੈਂ।ਇਸ ਪ੍ਰਕਾਰ ਸਿੱਖਯਾ ਦਿਖਰਾਈ। ਅੰਤਰਜਾਮੀ ਗੁਰ ਗੋਸਾਈਂ ॥ ੨੭ ॥ ਭੀਮਚੰਦ ਕਪਟੀ ਮਤਿਮੰਦ। ਲਰਤਿ ਮਰਤਿ ਦੁਖ ਪਾਇ ਬਿਲੰਦ। ਵਹਿਰ ਮੋਲ ਕੀ ਬਾਤ ਬਨਾਈ। ਅੰਤਰਗਤੀ ਵਿਰੋਧ ਉਠਾਈ

[1](ਦ੍ਰਿਸ਼ਟਾਂਤ) ਖੁਹਲਕੇ ਦੱਸਣ ਲਈ। [2]ਗੁਰੂ ਜੀ ਦੇ ਗੁਣਾਂ ਰੂਪੀ ਕਵਲ ਦੀ। [3]ਅਵਗੁਣਾਂ ਰੂਪੀ ਜਾਲੇ (ਜਿਵਾਲ) ਦੇ ਗ੍ਰਹਣ ਕਰਨ ਵਾਲੇ ਹੋ ਜਾਂਦੇ ਹਨ। [4]ਭਾਵ, ਜਿਵੇਂ ਡੱਡੂ ਕਮਲ ਦੀ ਸੁਗੰਧੀ ਨਹੀਂ ਮਾਣਦਾ ਤਿਵੇਂ ਸਾਕਤ ਗਿਆਨ ਅਨੰਦ ਸ਼ਰਿਗੁਰਾਂ ਦਾ ਨਹੀਂ ਮਾਣਦਾ। ਮਾਰੂ ਮਃ ੧ ਵਿਚ ਦੇ ਬਿਮਲ ਮਝਾਰ' ਵਾਲੇ ਸ਼ਬਦ ਦਾ ਭਾਵ ਇੱਥੇ ਕਥਨ ਹੋ ਰਿਹਾ ਹੈ। [5]ਸ਼ਰਧਾਲੂਆਂ ਰੂਪੀ ਭੌਰੇ (ਭਾਵੇਂ ਗੁਰੂ ਜੀ ਦੇ) ਕੋਲ ਨਹੀਂ ਰਹਿੰਦੇ। [6]ਖੋਜ ਖੋਜ ਕੇ ਗੁਰੂ ਰੂਪੀ ਕਵਲ ਨੂੰ ਲੱਭ ਲੈਂਦੇ ਹਨ। [7]ਸਾਰ ਨੂੰ ਗ੍ਰਹਿਣ ਕਰਦੇ ਹਨ (ਤੇ ਸੰਸਾਰ) ਨੂੰ ਅਸਾਰ ਜਾਣਦੇ ਹਨ। [8](ਕਾਂ, ਹੰਸ ਭਾਵੇਂ) ਨਾਲੋ ਨਾਲ ਭਾਵ ਇਕੱਠੇ ਵੀ ਰਹਿਣ (ਪਰ ਫਿਰ) ਬੀ ਆਪਣੀ ਚਾਲ ਨਹੀਂ ਛੱਡਦੇ। [9]ਪਰ ਦੱਧ ਦਾ ਗੁਣ ਨਹੀਂ ਜਾਣਦੇ। ਇਸ਼ਾਰਾ ਹੈ ਕਿ ਦੁੱਧ ਦੀ ਸਾਰ ਵੱਛਾ ਜਾਣਦਾ ਹੈ। [10]ਬਹੁਤੇ ਸ਼ਰਧਾਲੂ ਸਿੱਖ ਦੇ ਨਾਲ।

॥ ੨੯ ॥* ਨਿਜ ਮੰਤ੍ਰੀਨ ਕੋ ਨਿਕਟ ਬਿਠਾਇ। ਮਸਲਤ ਕੀਨੀ ਮਿਲਿ ਸਮੁਦਾਇ।'ਅਬਿ ਤੋ ਸ਼ਾਂਤਿ ਬਖੇਰਾ ਭਯੋ।ਤਊ ਪੰਥ ਦੇਖਉ ਬਿਰਧਯੋ॥੨੯॥ ਲਛਨ ਗੁਰੂ ਸੰਗ ਬਨਹਿ ਨ ਕੋਈ।ਸੁਭਟ ਹਜ਼ਾਰਹੁ ਮਾਰਤਿ ਸੋਈ। ਦਿਨ ਪ੍ਰਤਿ ਹੋਵਹਿ ਖਰਚ ਬਿਸਾਲਾ। ਰਾਖਹੁ ਸੰਧਿ ਗੁਰੂ ਕੇ ਨਾਲਾ॥੩੦॥ਜਬਹਿ ਦਾਵ ਕੁਛ ਲਗਹਿ ਹਮਾਰੇ। ਆਨੰਦਪੁਰਿ ਤੇ ਦੇਹਿੰ ਨਿਕਾਰੇ। ਸ਼ਾਮ[1] ਉਪਾਇ ਪ੍ਰਥਮ ਇਹ ਕਹੈਂ। ਜੇ ਨ ਬਨੈ ਤੌ ਦੂਜੇ[2] ਗਹੈਂ ॥ ੩੧ ॥ ਰਾਜ-ਨੀਤ ਕਰਨੀ ਬਨਿ ਆਵੈ।ਸੰਧਿ ਕਰੇ ਕਾਰਜ ਹੁਇ ਜਾਵੈ। ਗੁਰ ਢਿਗ ਰਹੈ ਵਕੀਲ ਹਮਾਰੋ। ਲੇਹਿ ਭੇਤ ਸਭਿ ਕਰਿ ਨਿਰਧਾਰੋ॥੩੨॥ ਇਕ ਤੌ ਸਿੰਘ ਕਰੈਂ ਨੁਕਸਾਨ। ਬਰਜਤਿ ਰਹੈ ਹੋਹਿ ਤਿਸ ਥਾਨ[3]।ਚਤਰ ਸੁਮਤਿ ਮਹਿੰ[4] ਜੋ ਮਿਲਿ ਜਾਇ। ਅਸ ਨਰ ਭੇਜਹਿ ਮਤੌ ਪਕਾਇ' ॥੩੩॥ ਅਪਨੇ ਸਚਿ-ਵਨ ਮਹਿ ਤੇ ਬੀਨ।ਪੰਮਾ ਮਾਚੜ"† ਲਖਯੋ ਪ੍ਰਬੀਨ। ਤਿਸ ਕੋ ਸਭਿ ਗਾਥਾ ਸਮੁਝਾਈ। 'ਸਤਿਗੁਰ ਨਿਕਟ ਰਹਹੁ ਤਹਿੰ ਜਾਈ ॥ ੩੪ ॥ ਦਾਵ ਘਾਤ ਸਭਿ ਮੰਤ ਮਹਿ ਧਰੋ। ਹਮ ਪੈ ਲਿਖਿ ਲਿਖਿ ਪਠਵਨ ਕਰੋ। ਜਬਿ ਜਾਨ-ਹਿੰਗੇ[6] ਸਰ ਹੈ ਕਾਰ।ਤਬਿ ਹੀ ਪੁਰਿ ਤੇ ਦੇਹਿੰ ਨਿਕਾਰ'॥੩੫॥ਇੱਤਯਾਦਿਕ ਬਹੁ ਕਪਟ ਸਿਖਾਯੋ। ਕੁਛ ਅਕੋਰ ਦੈ ਚਹਤਿ ਪਠਾਯੋ। ਸੁੰਦਰ ਚੰਚਲ ਬਲੀ ਤੁਰੰਗ। ਡਾਰਿ ਜ਼ੀਨ ਜ਼ਰਿ ਕਸਿ ਕੇ ਸੰਗ' ॥ ੩੬ ॥ ਜੁਗ ਬੰਦੂਕ ਅਜਾਇਬ ਆਈ। ਸੋ ਭੀ ਸਤਿਗੁਰ ਹੇਤ ਪਠਾਈ:–'ਹਾਥ ਬੰਦਿ ਬਿਨਤੀ ਬਹੁ ਕਰਿਕੈ। ਮਹਾਂ ਸੁਮਤਿ ਤੇ ਰਹੁ ਢਿਗ ਗੁਰ ਕੇ'॥ ੩੭ ॥ ਬਹੁ ਸਿੱਖਯਾ ਕੋ ਦੀਨਿ, ਪਠਾਯੋ। ਚੜ੍ਹਿ ਪੰਮਾ ਪ੍ਰਭੁ ਕੀ ਦਿਸ਼ ਆਯੋ। ਉਤਰਯੋ ਆਨਿ ਅਨੰਦਪੁਰਿ ਮਾਂਹੀ। ਪੂਰਬ ਸੁਧ ਪਠਿ ਦ੍ਵਾਰੇ ਤਾਂਹੀ ॥ ੩੮॥ ਪ੍ਰਭੁ ਸੁਨਿਕੈ ਕਰਿਵਾਯਹੁ ਡੇਰਾ।ਹਿਤ ਸੇਵਾ ਨਰ ਪਠਿ ਤਿਸ ਬੇਰਾ।ਰਾਜਨੀਤਿ ਜਗਮਹਿੰ ਥਿਰ ਜੈਸੇ। ਕਲਜ਼ੀਧਰ ਬਰਤੈਂ ਸਭਿ ਤੈਸੇ ॥ ੩੯॥ 'ਰਹਿਨ ਹੇਤ ਢਿਗ ਸਦਾ ਤੁਮਾਰੇ। ਭੇਜਯੋ ਭੀਮਚੰਦ ਹਿਤ ਧਾਰੇ। ਹਿਤ ਰਾਵਰ ਕੇ ਪਠੀ ਉਪਾ-

[1]ਸੈਨਾ। [2]ਦੂਜੇ (ਉਪਾਵ)। [3](ਸਾਡਾ ਵਕੀਲ) ਰੋਕਦਾ ਰਹੇਗਾ ਤਿੱਥੇ ਰਹਿਕੇ। [4]ਸੁਮਤ ਵਿਚ ਪ੍ਰਬੀਨ (ਵਕੀਲ) ਜੋ ਮਿਲੇ। [5]ਅਚਲਾ, ਜ਼ਿੱਦੀ। (ਅ) ਮਾਚੇ ਤੋੜ ਦਾ ਸੰਖੇਪ ਮਾਚੜ, ਅਫੀਮੀ। (ਏ) ਨਿਰਲੱਜ। [6](ਅਸੀਂ) ਜਾਣਾਂਗੇ। [7]ਜ਼ਰੀ ਨਾਲ ਕੱਸੀ ਹੋਈ। [8]ਪੰਮਾ ਬੋਲਿਆ:–

*ਇਹ ਸੌ ਸਾਖੀ ਦੀ ੩੯ਵੀਂ ਸਾਖੀ ਹੈ। †ਲਿਖਤ ਵਿਚ ਪਾਠ ਮਾਚੜ ਹੈ ਛਾਪੇ ਵਿਚ ਪਾਠ ਪਾਚੜ ਹੈਸੀ। ਸੌ ਸਾਖੀ ਵਿਚ ਬੀ ਪਾਠ ਮਾਚੜ ਹੈ। ਮਾਚੋ ਤੋੜ ਵਡੇ ਅਫੀਮੀ ਨੂੰ ਕਹਿਦੇ ਹਨ। ਉਸੇ ਦਾ ਸੰਖੇਪ ਮਾਚੜ ਹੈ। ਪਾਚੜ ਬਹੁਤਾ ਖਾਣ ਵਾਲੇ ਦਾ ਨਾਮ ਹੈ।

ਧਨ।ਪਰਸਨ ਚਰਨ ਕਮਲ ਸਮ ਪਾਯਨ[੧]॥੪੦॥ ਨਿਜ ਆਗਵਨ ਹੇਤ ਸਭਿ ਭਨਿਯੋ। ਗੁਰ ਪਰਵਾਰ ਸਭਾ ਜੁਤਿ ਸੁਨਿਯੋ।ਉਤਰ ਪਰਸੋ ਸੋ ਨਿਸਾ ਬਿਤਾਈ। ਪ੍ਰਾਤਿ ਭਈ ਬਹੁਰੋ ਦਿਖਰਾਈ[੨] ॥ ੪੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਦਾਸਨ' ਪ੍ਰਸੰਗ ਬਰਨਨੰ ਨਾਮ ਦੁਤੀਓ ਅੰਸੂ ॥ ੨ ॥

੩. [ਪੰਮਾ ਮਾਚੜ ਦੂਤ ਹੋਕੇ ਰਿਹਾ। ਘੋੜੇ ਵੇਚੇ।

ਦੋਹਰਾ ॥ ਸਤਿਗੁਰ ਸਭਾ ਲਗਾਇ ਕਰਿ ਬ੍ਰਿੰਦ ਖਾਲਸਾ ਆਇ। ਸੋਢੀ ਬੇਦੀ ਬ੍ਰਿੰਦ ਢਿਗ ਸ਼ੋਭਤਿ ਜਿਉਂ ਸੁਰਰਾਇ ॥ ੧ ॥ ਚੌਪਈ ॥ ਪੰਮਾ ਮਾਚੜ ਨਿਕਟ ਹਕਾਰਾ।ਲਏ ਅਕੋਰਨ ਆਵਨਿ ਧਾਰਾ। ਖਰੋ ਤੁਰੰਗ[੩] ਖਰੋ ਕਰਿ ਆਗੇ।ਤੁਪਕ ਧਰੀ ਦੈ ਦੇਖਨਿ ਲਾਗੇ॥੨॥ਕਰਿ ਜੋਰਤਿ ਠਾਨਤਿ ਭਾ ਨਮੋ। ਬੈਠਨੋ ਨਿਕਟ ਸਛਲ ਤਿਹ ਸਮੋ। 'ਭੀਮਚੰਦ ਨ੍ਰਿਪ ਕੀਨਸਿ ਬਿਨਤੀ। ਕਰੀ ਸੰਧਿ ਤੁਮ ਸੋਂ ਤਜਿ ਗਿਨਤੀ॥੩॥ਜਾਨਤਿ ਭਾ ਚਿਤ ਹਹੁ ਗੁਰਸਾਚੇ। ਪ੍ਰੀਤਿ ਕਰਨ ਮਹਿੰ ਜਿਸ ਚਿਤ ਰਾਚੇ'।ਸਭਾ ਬਿਖੈ ਸੁਨਿ ਕਰਿ ਅਸ ਬੈਨ। ਕਹਸੋ ਪ੍ਰਭੂ ਤਿਸ ਦਿਸ਼ਿ ਕਰਿ ਨੈਨ ॥ ੪ ॥ ਸ਼੍ਰੀ ਮੁਖਵਾਕ ॥ 'ਪੰਮਾ ਵਜ਼ੀਰ। ਆਖਰ ਬਿਪੀਰ[੪]। ਬਾਮਨ ਕਾ ਬੋਲ। ਸਮਝ ਬਿਨ ਸੋਲ[੫]*। ਰਾਜਪੂਤ ਕੀ ਜਾਤ। ਨ ਮੀਤ ਸਾਧੁ ਨ ਤਾਤਿ ਮਾਤਿ[੬]†॥ ਹੋਰ ॥ ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥ ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ'‡ ॥

ਚੌਪਈ ॥ ਤਰਕਤਿ ਗੁਰ ਕੇ ਬਾਕ ਸੁਨੇ ਜਬਿ। ਹੋਤ ਹਟਾਵਨਿ ਪੰਮਾ ਕਹਿ ਤਬਿ।'ਸੁਨਹੁ ਪ੍ਰਭੂ ! ਕੋ ਕਰਹਿ ਕੁਕਰਨੀ। ਫਿਰ ਪਛੁਤਾਇ ਪਰੈ ਜੋ ਸ਼ਰ-

[੧](ਆਪ ਦੇ) ਕਮਲਾਂ ਵਰਗੇ ਚਰਨਾਂ ਨੂੰ ਹੱਥਾਂ ਨਾਲ ਸਪਰਸ਼ ਕਰਨਾ (ਕਰਿਦੇ ਸਨ; ਭਾਵ ਮੱਥਾ ਟੇਕਦੇ ਸਨ। [੨]ਫਿਰ ਸਵੇਰ ਹੋਈ ਦਿਖਾਈ ਦਿਤੀ। (ਅ) (ਭੁਟਾ) ਸਵੇਰ ਹੋਈ ਨੂੰ ਦਿਖਾਈ। [੩]ਵੰਗਾ ਘੋੜਾ। [੪]ਨੀਤ ਨੂੰ ਬੇਪੀਰਾ (ਨਿਕਲੇਗਾ)। [੫]ਟੰਚ ਪਾਉਣ ਵਾਲਾ (ਦੁਖਦਾਈ) ਹੈ ਪਰ ਬਿਸਮਝਿਆਂ ਨੂੰ। [ਸੰਸ:, ਸੋਲ=ਟੰਚਾ]। (ਅ) ਸੋਲਾਂ (ਆਨ) ਏ ਸਮਝੀ ਦਾ ਹੈ(ਇਸ ਸ੍ਰਾਹਮਣ ਦਾ ਬਚਨ)। [੬]ਨਾ ਸਾਧੂ ਦੀ ਤੇ ਨਾ ਹੀ ਪਿਤਾ ਮਾਤਾ ਦੀ ਮਿੱਤ੍ਰ ਹੈ।

*ਪਾ:- ਸਮਝ ਬਿਨਮੋਲ। †ਇਸ ਦਾ ਭਾਵ ਰਾਜ ਕਰਨ ਹਾਰਾਂ ਤੋਂ ਹੈ ਜੋ ਰਾਜ ਦੀ ਖਾਤਰ ਮਾਤਾ ਪਿਤਾ ਸਾਧੂ ਕਿਸੇ ਦਾ ਲਿਹਾਜ ਨਹੀਂ ਕਰਦੇ ਜਿਵੇਂ ਅਖੌਤ ਹੈ 'ਰਾਜ ਪਿਆਰੇ ਰਾਜਿਆਂ ਵੀਰ ਦੁਪਰਿਆਰੇ'। ਗੁਰੂ ਜੀ ਨੂੰ ਜੋ ਪਹਾੜੀਆਂ ਰਾਜਿਆਂ ਵਲੋਂ ਦਗੇ ਦੇ ਤਜਰਬੇ ਹੋ ਚੁਕੇ ਹਨ, ਉਹਨਾਂ ਵਲ ਸੈਨਤ ਹੈ। ਇਹੋ ਭਾਵ ਅਗਲੇ ਵਾਕ (ਨੰਗ ੧੦) ਵਿਚ ਹੈ ਕਿ ਰਾਜ ਘਰਾਣਿਆਂ ਨੇ ਕਈ ਵੇਰ ਜੰਮਣ ਵਾਲੇ ਮਾਰੇ ਹਨ, ਏਹ ਲੋਕ ਪਾਲਣਹਾਰਿਆਂ ਤੇ ਪੁੱਤ੍ਰ ਮਿੱਤ੍ਰਾਂ ਤੋਂਕ ਨੂੰ ਬੀ ਮਾਰਨੋਂ ਨਹੀਂ ਟਲਦੇ। ਗੁਰੂ ਜੀ ਜਣਾ ਇਹ ਰਹੇ ਹਨ ਕਿ ਇਹ ਪੰਮਾ ਬੀ ਦਗੇ ਕਰਨ ਵਾਲਾ ਹੈ ਤੇ ਇਸ ਨੂੰ ਘੱਲਣ ਵਾਲੇ ਬੀ ਕਪਟ ਕਰ ਰਹੇ ਹਨ।

‡ਇਹ ਸਲੋਕ ਮਾਝ ਰਾਗ ਦੀ ਵਾਰ ਵਿਚ ਹੈ।

ਨੀ ॥ ੫ ॥ ਤਿਸ ਕੋ ਤਯਾਗਨਿ ਨਹਿੰ ਬਨਿ ਆਵੈ। ਏਵ ਆਪ ਸਮ ਗੁਰੂ ਅਲਾਵੈਂ[੧]। ਅਪਰ ਸਿੱਖ ਸੋਢੀ ਗਨ ਪਾਸ। ਸੁਨਿ ਦੁਇ ਦਿਸ਼ ਤੇ ਕਰਤਿ ਪ੍ਰਕਾਸ਼ ॥ ੬ ॥ 'ਮਹਾਰਾਜ ! ਇਸ ਹੀ ਬਿਧਿ ਅਹੈ। ਜਿਸ ਪ੍ਰਕਾਰ ਰਾਵਰ ਅਬਿ ਕਹੈਂ।ਤਉ ਦੇਖੀਅਹਿ ਆਪ ਬਿਚਾਰ। ਨਿਤ ਹੀ ਕਰਨ ਜੰਗ ਬਲ ਧਾਰਿ॥੭॥ਮਾਰਨ ਮਰਨ ਹੋਤਿ ਸਮੁਦਾਈ।ਯਾਂਤੇ ਭਲੀ ਨ ਨੀਤ ਲਰਾਈਂ[੨]। ਕਰਨੀ ਸੰਧਿ[੩] ਅਹੈ ਅਬਿ ਨੀਕੀ। ਇਮ ਇੱਛਾ ਹੈ ਸਭਿ ਕੇ ਜੀਕੀ ॥ ੮॥ ਜੁੱਧ ਬਿਸਾਲ ਭਏ ਬਹੁਤੇਨੇ। ਲਰਤਿ ਹਜ਼ਾਰੋਂ ਸੁਭਟ ਨਿਬੇਰੇ[੪]। ਇਮ ਸੁਨਿਕੈ ਸਭਿ ਤੇ ਗੁਨਖਾਨੀ।ਕਰਤਿ ਸੁਨਾਵਨ ਬੋਲੇਬਾਨੀ॥੯॥ਸ੍ਰੀ-ਮੁਖਵਾਕ॥ 'ਅਧਿਕ ਭਲਾ ਰਜਪੂਤਿ ਕੁਲ ਜਿਨ੍ਹਾਂ ਜੰਮਨਾ ਸ਼ਤਰੁ[੫]। ਪਾਲਨਹਾਰਿਆਂ ਮਾਰਿਕੈ ਪੂਤਿ ਮੀਤ ਸਿਰ ਕਤਰ[੫] ॥੧੦॥ ਭਲਾ ਨ ਹੋਇ ਪਹਾੜੀਆ ਸਮੁਝਿ ਬਿਸਾਹੀ ਲੇਯ[੬]। ਆਇ ਭੀੜ ਸਾਧੂ ਬਨੇਂ ਦਗ਼ਾ ਬਾਪ ਕੋ ਦੇਯ[੭] ॥ ੧੧ ॥ [੮]ਘਰਿ ਮੈਂ ਅੰਨ ਦੁਧ ਭਾਤ ਬਹੁ ਸ਼ਰਧਾ ਦੇਵਨ ਮਾਝ। ਕਰੋ ਮੀਤ ਤਬਿ ਪਰਬਤੀ ਸਮੇ ਕਾਮ ਕੇ ਬਾਝ[੮]॥੧੨॥ ਬਾਤ ਕਰੈਂ ਅਤਿ* ਮੋਹਿ ਕੀ ਅੰਤਰ ਦੁਬਿਧਾ ਪੂਰ[੯]।ਲੈਣੇ ਸਿਉਂ ਖਾਣੇ ਭਲਾ ਬਿਪਤਾ ਦਿਖਿ ਰਹਿੰ ਦੂਰ[੧੦]॥੧੩॥ ਚੌਪਈ ॥ ਸੁਨੋ ਸਭਾ ਸਭਿ ਏਵ ਪਹਾਰੀ। ਕਰਹਿੰ ਦਗਾ ਨਿਜ ਬਾਪ ਸੰਗਾਰੀ। ਹਮਰੇ ਸੰਗ ਕਹਾਂ ਸੁਧ ਹੋਇ। ਕਟੁ ਤੁੰਬੀ ਕਬਿ ਮਧੁਰ ਨ ਜੋਇ॥੧੪॥ਸ੍ਵਾਂਨ ਪੂਛ ਕਬਿ ਹੋਇ ਨ ਸੁਧੀ। ਜੇ ਨਲਕੀ ਮਹਿੰ ਰਾਖਹਿੰ ਰੁਧੀ[੧੧]।ਜਿਸ ਕਿਸ ਕੋ ਜਿਮ ਸਹਿਜ ਸੁਭਾਇ। ਕਬਹੁੰ ਨ ਬਿਨਸੈ

[੧]ਆਪ ਵਰਗੇ ਗੁਰੂ ਇੰਵ ਕਹਿੰਦੇ ਹਨ। [੨]ਨਿੱਤ ਦੀ ਲੜਾਈ। [੩]ਸੁਲਹ। [੪]ਰਾਜਪੂਤਾਂ ਦਾ ਕੁਲ ਭਾਵੇ ਮਾੜਾ ਹੈ ਕਿ ਜੇਹੜੇ ਜੰਮਣ ਉਨ੍ਹਾਂ ਦੇ ਵੈਰੀ ਦੇ ਜਾਂਦੇ ਹਨ [ਅਤਿਭਲਾ, ਵੱਖ ਪ੍ਰੋਕਤੀ ਹੈ]। [੫]ਪਾਲਣਹਾਰਿਆਂ ਨੂੰ ਮਾਰਕੇ ਪੁੱਤ੍ਰਾਂ ਮਿੱਤ੍ਰਾਂ ਦਾ ਸਿਰ (ਤਕ ਕਟ ਲੈਂਦੇ ਹਨ। [੬]ਪਹਾੜੀਆਂ ਕੋਲੋਂ ਭਲਾ ਕਦੀ ਨਹੀਂ ਹੁੰਦਾ, ਇਨ੍ਹਾਂ ਦਾ ਵਿਸਾਹ ਸਮਝਕੇ ਕਰੋ। [੭](ਆਪਣੇ ਤੇ) ਭੀੜ ਆ ਬਣੇ ਤਾਂ ਸਾਧ (ਤੱਕ) ਬਣਕੇ ਬੀ (ਛੁਟਕਾਰਾ ਪਾ ਲੈਂਦੇ ਹਨ ਤੇ ਆਪਣਿਆਂ ਤੇ ਆ ਬਣੇ ਤਾਂ) ਪਿਉ ਨੂੰ ਬੀ ਦਗਾ ਦੇ ਜਾਂਦੇ ਹਨ। [੮](ਜੇ ਆਪਣੇ) ਘਰ ਵਿਚ ਅੰਨ ਦੁਧ ਭਾਤ ਬਹੁਤ ਹੋਵੇ ਤੇ ਹੋਣ ਵਿਚ ਬਹੁਤੀ ਸ਼ਰਧਾ ਹੋਵੇ ਤਾਂ ਪਹਾੜੀਏ ਨੂੰ ਮਿੱਤ੍ਰ ਬਣਾ ਲਓ; ਪਰ ਜਦ ਤੁਹਾਨੂੰ ਕੰਮ ਪਏਗਾ ਪਹਾੜੀਆ ਬਾਂਝ ਇਸਤ੍ਰੀ ਵਾਂਗ ਨਿਕੰਮਾ ਸਾਬਤ ਹੋਵੇਗਾ, ਇਹ ਉਹੀ ਲੋਕੋਕਤੀ ਹੈ 'ਪਹਾੜੀਏ ਮਿਤ ਕਿਸ ਕੇ ਭਤ ਖਾਇਆ ਸੋ ਖਿਸਕੇ'। [੯]ਪਿਆਰ-ਦੀਆਂ ਗਲਾਂ ਕਰਦੇ ਹਨ ਪਰ ਅੰਦਰੋਂ ਦੁਬਿਧਾ ਨਾਲ ਭਰੇ ਹੋਏ ਹਨ। [੧੦]ਲੈਣ ਖਾਣ ਨਾਲ ਤਾਂ ਭਲੇ ਰਹਿੰਦੇ ਹਨ,ਪਰ ਵਿਪਤਾ ਵੇਖਕੇ ਪਰੇ ਹਟ ਜਾਂਦੇ ਹਨ। [੧੧]ਭਾਵੇਂ ਨਲਕੀ ਵਿਚ ਪਾਕੇ ਰੋਕ ਕੇ ਰੱਖੀਏ।

*ਇਸ ਸਾਖੀ ਦਾ ਪਾਠ 'ਅਤਿ' ਹੈ, ਹੋਰਥੇ 'ਅਬ' ਤੇ 'ਅਬ' ਬੀ ਹੈ।

ਕਰੈ ਉਪਾਇ ॥ ੧੫ ॥ ਹਮ ਕਯਾ ਕਹੈਂ ਸਕਲ ਤੁਮ ਜਾਨੋ । ਪਰ ਇਹ ਬਾਤ ਭਲੀ ਨਹਿ ਮਾਨੋ[1] । ਸੁਨਿ ਗੁਰ ਤੇ ਸਭਿਹਿਨਿ ਤਬਿ ਕਹੋ। 'ਅਬਿ ਤੋ ਮੇਲ ਅਛੇਰੋ ਲਹੋ'॥੧੬॥ ਸਾਹਿਬ ਪੁਨ ਭੂਸ਼ਨਿ ਕਰਿ ਰਹੇ। ਸਭਿ ਕੀ ਮਤਿ ਲਖ ਕਸੋਹੁ ਨ ਕਹੈ[2] । ਪੈਮਾ ਰਹਨ ਲਗੋ ਗੁਰ ਪਾਸ। ਅਨਿਕ ਬਿਧਿਨਿ ਕੀ ਬੁਧਿ ਪ੍ਰਕਾਸ ॥੧੭॥ ਨਿਤ ਹਜੂਰ ਕੋ ਦਰਸ਼ਨ ਕਰੈ।ਸਕਲ ਭੇਦ ਕੋ ਨਿਜ ਮਤਿ ਧਰੈ।ਸੁਮਤਿਵੰਤ ਬਹੁ ਚਤੁਰ ਸਿਆਨਾ। ਮਿਲਿ ਮਿਲਿ ਸਭਿਨਿ ਸੰਗ ਹਿਤ ਠਾਨਾ ॥ ੧੮ ॥ ਗੁਰ ਭੀ ਲਗੇ ਵਿਸਾਹੁ[3] ਕਰਨ ਕੋ* । ਬੋਲਹਿਂ ਤਿਹ ਮੋਂ,ਹੇਤ ਧਰਨ ਕੋ[4]।ਗੁਰ ਢਿਗ ਬਿਨੈ ਭਨੈ ਬਹੁ ਬਿਧਿ ਕੀ। ਮਨ ਮਹਿਂ ਖੋਟ ਕਪਟ ਕਰਿ ਸੁਧ ਕੀ[5]॥੧੯॥ਭੀਮਚੰਦ ਢਿਗ ਲਿਖੈਪਠਾਵੈ। ਨਿਤਿ ਬ੍ਰਿਤਾਂਤ ਬਰਤਨਿ ਜਿਮ ਆਵੈ । 'ਅਬਿ ਮੇਰੇ ਬਸ ਮੈਂ ਗੁਰ ਹੋਏ। ਬੋਲੈਂ ਮਧੁਰ ਸੁ ਆਦਰ ਜੋਏ[6] ॥ ੨੦ ॥ ਅਨਿਕ ਬਾਤ ਮੈਂ ਕਹੌਂ ਕਰਾਵੌਂ । ਕੋਤਿਕ ਕੇ ਕਾਰਜ ਸੁਧਰਾਵੌਂ[7] । ਪਢਿ ਪਢਿ ਭੀਮਚੰਦ ਹਰਖਾਵੈ । 'ਆਛੀ ਭਈ ਜੁ ਗੁਰ ਬਸ ਆਵੈ' ॥ ੨੧ ॥ ਸਿੱਖਨਿ ਕੇ ਸਮ ਬਨਿ ਕਰਿ ਪੈਮਾ । ਬਿਨਤੀ ਕਰਹਿ ਸੁਧਾਰਹਿ ਕੈਮਾ । ਜਿਮ ਪ੍ਰਭੁ ਹਰਖਤਿ ਤਿਮ ਹੀ ਕਹੈ । ਤਿਮ ਹੀ ਕਾਰ ਕਰਨ ਚਿਤ ਚਹੈ ॥ ੨੨ ॥ ਇਕ ਦਿਨ ਲਿਖਿ ਭੇਜੀ ਸੁਧ ਐਸੇ।ਰੁਰ ਕੇ ਹਯ ਕੋਤਲ ਬਲ ਹੈਸੇ[8]।ਤਸਕਰ ਪਠਹੁ ਲੇਹੁ ਕਢਵਾਇ'। ਸਰਬ ਭੇਤ ਕੋ ਦਿਯੋ ਜਨਾਇ ॥੨੩॥ ਗਿਰਪਤਿ ਭੀਮਚੰਦ ਸੁਧਾ† ਪਾਏ। ਭੇਵ ਜਨਾਯੋ ਚੋਰ ਪਠਾਏ।ਨਿਸਾ ਅੰਧੇਰੀ ਮਹਿਂ ਸੋ ਲਾਗੇ।ਲੇ ਕਰਿ ਗਮਨੇ ਮੂਢ ਅਭਾਗੇ ॥ ੨੪ ॥ ਭੂਪਤਿ ਕੋ ਦੀਨੇ ਤਬਿ ਜਾਇ । ਦੇਖਤਿ ਚਪਲ ਰਹਯੋ ਹਰਿਖਾਇ । ਪੁਨ ਪੈਮਾ ਗੁਰ ਕੇਰ ਖਜ਼ਾਨਾ । ਕਰਹਿ ਦ੍ਰਿਸ਼ਟਿ ਮਹਿਂ ਧਰਿ ਜਿਸ ਥਾਨਾ[9]॥੨੫॥ਜਿਤਿਕ ਸ਼ੁਮਾਰ[10] ਸਰਬ ਹੀ ਲਹੈ।ਤਸਕਰ ਕਰਮ ਸਾਧੁ ਬਨਿ ਰਹੈ।ਗੁਰ ਅੰਤਰਜਾਮੀ ਸਭਿ ਜਾਨੈਂ।ਤਊ ਨ ਮੁਖਿ ਤੇ ਬਿਦਤ ਬਖਾਨੈਂ ॥ ੨੬ ॥ ਅਪਰ ਖਾਲਸਾ ਸੋਢੀ ਆਦਿ । ਸਭਿ ਸੋਂ ਪੈਮਾ ਕਰਿ

[1]ਕੁਝ ਨਾ ਕਿਹਾ । [2]ਇਤਬਾਰ । [3]ਜਦੋਂ (ਪੈਮੇ ਨਾਲ ਸੁਭਾਵਕ ਈ) ਬੋਲਦੇ ਹਨ ਉਹ (ਅੱਗੋਂ) ਪਿਆਰ ਦਿਖਾਉਣ ਦੀ ਕਰਦਾ ਹੈ। [4]ਕਪਟ ਕਰਕੇ ਖਬਰ (ਭੀਮ ਚੰਦ ਨੂੰ) ਕਰਦਾ ਹੈ। [5]ਮਿੱਠਾ ਬੋਲਦੇ ਹਨ ਤੇ ਆਦਰ ਨਾਲ ਭੇਂਕਦੇ ਹਨ । [6]ਗੁਰੂ ਕੀ ਖਾਸ ਸਵਾਰੀ ਦੇ ਘੋੜੇ ਬੜੇ ਤਕੜੇ ਹਨ । [7]ਜਿੱਥੇ ਧਰਦੇ ਸਨ (ਖਜ਼ਾਨਾ) । [8]ਗਿਣਤੀ ।

*ਭਾਵ ਇਹ ਹੈ ਕਿ ਉਸ ਉਪਰ ਬੇਵਸਾਹੀ ਨੂੰ ਪਹਿਲੇ ਦਿਨ ਵਾਂਗੂੰ ਹੁਣ ਤਾਅਨੇ ਬੋਲੀ ਵਿਚ ਮੁਥਾਉਂਦੇ ਨਹੀਂ ਸਨ । †ਪਾ:—ਮੁਖ ।

ਸੈਬਾਦਿ। ਲਿਯੋ ਰਿਝਾਇ ਲਖੈ ਹਿਤ ਸਾਚਾ। ਕਨਕ ਕਲਸ ਜਿਮ ਬਿਚ ਬਿਖ ਰਾਖਾ[1]॥੨੭॥ਜਿਮ ਬਕ ਬਿਸਦ ਬਰਨ ਕੋ ਧਾਰੀ[2]।ਧਯਾਨ ਪਰਾਇਨ ਰਹਿ ਇਕਸਾਰੀ। ਅੰਤਰ ਮਹਾਂ ਮਨੋਰਥ ਖੋਟਾ। ਤਿਮ ਪੰਮਾ ਗੁਰ ਢਿਗ ਮੁਤਿਮੋਟਾ[3]॥ ੨੮ ॥ ਸਕਲ ਕਾਰਦਾਰਨਿ ਕੋ ਹੋਵੈ। ਜਮਾ ਪਛਾਨਹਿ ਅਲਪ ਬਡੇਰੈ[4]। ਦਰਬ ਆਮਦਨ ਬਰਖ ਜਿਤੇਕ। ਅਰੁ ਜੋ ਖਰਚਹਿੰ ਜਲਧਿ ਬਿਬੇਕ॥੨੯॥ ਜਮਾ ਅੰਨਾਦਿ ਆਦਿ ਕੀ ਜੋਤੀ[5]। ਸਿਤਾ[6] ਸਨੇਹ[7] ਘ੍ਰਿੱਤ[8] ਕੀ ਕੇਤੀ। ਗੁਲਕਾ ਅਰ ਬਾਰੂਦ ਜਿ ਤਨਾਰੀ। ਸਦਾ ਸਮੀਪ ਜਿ ਆਯੁਧਧਾਰੀ ॥੩੦॥ ਚਾਕਰ ਹਿੰਦੂ ਤੁਰਕ ਕਿਤੇਕ। ਗੁਰ ਸਿੱਖੀ ਤੇ ਸਿੰਘ ਜਿਤੇਕ। ਗੁਰੂ ਗ਼ਰੀਬਨਿਵਾਜ ਸਮਾਜਾ।ਲੇ ਸਭਿ ਭੇਤ ਲਿਖੇ ਨਿਜ ਰਾਜਾ॥ ੩੧ ॥ ਏਕ ਬਾਰ ਲਿਖਿ ਖਬਰ ਪਠਾਈ। ਤੁਰਕਾਨੇ ਕੀ ਫੌਜ ਚੜ੍ਹਾਈ[9]। 'ਗੁਰੂ ਸੰਗ ਹੁਇ ਜੰਗ' ਸੁਨਾਯੋ। 'ਅਪਨੀ ਦਿਸ਼ ਤੇ ਨੇਹ ਜਨਾਓ[10] ॥ ੩੨ ॥ ਭੀਮ ਚੰਦ ਢਿਗ ਲਿਖਯੋ ਪਠਾਈ। 'ਕਲਗ਼ੀਧਰ ਸੋਂ ਤੁਰਕ ਲੜਾਈ'। ਹਿਤ ਸਹਾਇ ਕੇ ਸੈਨ ਮੰਗਾਇ। ਅਨੰਦਪੁਰੇ ਕੇ ਢਿਗ ਉਤ-ਰਾਇ[11] ।੩੩॥ਕਰਯੋ ਦਿਖਾਵਾ ਕਪਟ ਪ੍ਰਬੀਨ। [12]'ਰਨ ਮਹਿੰ ਕਰਹਿੰ ਗੁਰੂ ਬਲ ਹੀਨ। ਸਮੈਂ ਕਾਮ ਕੇ ਟਰਹਿੰ, ਨ ਲਰਹਿੰ[13]। ਕਲਗ਼ੀਧਰ ਕੋ ਹੌਰਾ ਕਰਹਿੰ' ॥ ੩੪ ॥ ਨਹਿੰ ਮੂਰਖ ਮਤਿ ਮਹਿੰਮਾ ਜਾਨਹਿ। ਛਲ ਇੱਤਯਾਦਿ ਅਨਿਕ*ਬਿਧਿ ਠਾਨਹਿ। ਤੁਰਕ ਸੈਨ ਟਰਿ ਕੈ ਹਟਿ ਗਈ। ਗਿਰਪਤਿ ਦਲ ਕੋ ਰੁਖਸਦ ਦਈ ॥੩੫ ॥ ਅਪਨੋ ਆਪਾ ਕਰਹਿ ਜਨਾਵਨਿ। 'ਹਮ ਹੈਂ ਦਾਸ ਆਪ ਕੇ ਪਾਵਨ'।ਸਿੱਖੀਧਰ ਸਮ ਨੰਮ੍ਰੀ ਹੋਇ[14]। ਜਥਾ ਪਾਰਧੀ-

---

[1]ਸੋਨੇ ਦੇ ਘੜੇ ਵਿਚ ਜਿਵੇਂ ਬਿਖ ਰੱਖੀ ਹੋਵੇ। [2]ਬਗਲੇ ਵਰਗਾ ਉੱਜਲ ਰੰਗ ਧਾਰਨੇ। [3]ਬੁਧੀ ਦਾ ਖੋਟਾ। ਮੋਟਾ ਅੰਦਰੋਂ ਪੋਲਾ ਹੁੰਦਾ ਹੈ, ਭਾਵ ਖੋਟਾ। (ਅ) ਮੂਰਖ, ਕਿਉਂਕਿ ਗੁਰੂ ਦ੍ਰੋਹ ਕਰਨ ਵਾਲਾ ਅਸਲ ਵਿਚ ਮੂਰਖ ਹੈ,(ਏ) ਮੋਠਾ=ਮੁੱਠਣ ਵਾਲੀ ਬੁੱਧੀ ਵਾਲਾ। [4]ਆਮਦਨ ਪਛਾਣਦਾ ਹੈ ਕਿ ਥੋੜੀ ਹੈ ਕਿ ਬਹੁਤੀ। [5]ਅੰਨ ਆਦਿਕਾਂ ਦੀ ਜਮਾਂ ਆਦਿਕ। [6]ਖੰਡ। [7]ਤੇਲ। [8]ਘਿਉ। [9]ਭਾਵ ਤੁਰਕਾਂ ਨੂੰ ਖਬਰ ਘੱਲ ਕੇ ਉਹਨਾਂ ਦੀ ਫੌਜ ਗੁਰਾਂ ਤੇ ਚੜ੍ਹਾਈ। [10]ਸਿੱਖਾਂ ਨੂੰ ਸੁਣਾਇਆ ਕਿ (ਤੁਰਕਾਂ ਦਾ) ਗੁਰੂ ਨਾਲ ਜੰਗ ਹੋਏਗਾ, ਪਰ ਨਾਲ ਆਪਣਾ ਹਿਤ ਜਨਾਇਆ ਕਿ ਅਸੀਂ ਮਦਦ ਕਰਾਂਗੇ। [11]ਭਾਵ ਇਕ ਪਾਸੇ ਤਾਂ ਤੁਰਕ ਚੜ੍ਹਾਏ ਦੂਜੇ ਪਾਸੇ ਗੁਰੂ ਕੀ ਸਹਾਇਤਾ ਲਈ ਰਾਜੇ ਦੀ ਫੌਜ ਮੰਗਾ ਧਰੀ। ਮਤਲਬ ਰਾਜਿਆਂ ਦਾ ਗੁਰੂ ਨਾਲ ਹਿਤ ਵਿਖਾਣਾ ਸੀ। [12](ਪਰ ਵਿਚੋਂ ਇਹ ਨੀਅਤ ਸੀ ਕਿ)। [13]ਟਲ ਜਾਵਾਂਗੇ ਲੜਾਂਗੇ ਨਹੀਂ। [14]ਭਾਵ ਸਿੱਖੀ ਧਾਰਨ ਵਾਲਿਆਂ (ਸਿੱਖਾਂ) ਵਾਂਙੂ ਨਿੰਮ੍ਰਤਾ ਕਰ ਕਰ ਵਿਖਾਂਦਾ ਸੀ। *ਪਾ:—ਕਰਨ।

ਰੀਤੀ ਸੋਇ[1] ॥੩੬॥ *ਏਕ ਦਿਵਸ ਕਹਿਕੈ ਬਹੁ ਬਾਰੀ[2]।—ਚਢਹਿ ਵਹਿਰ—ਕੀ ਮਸਲਤ ਧਾਰੀ। 'ਕਰਹੁ ਅਖੇਰ ਫਿਰਹੁ ਬਨ ਹੇਰਹੁ। ਜਹਾਂ ਕੋਲ[3] ਪਾਵੈ ਮ੍ਰਿਗ ਸ਼ੇਰਹੁ' ॥੩੭॥ ਸ਼੍ਰੀ ਕਲਗੀਧਰ ਕੀਨਿ ਚਢਾਈ। ਸੰਗ ਖਾਲਸਾ ਭਟ ਸਮੁਦਾਈ।ਬਨ ਮਹਿੰ ਬਿਚਰਤਿ ਇਤ ਉਤਿ ਹੇਰੇ। ਇਮ ਲੇ ਗਮਨਜੋਂ ਦੂਰ ਬਡੇਰੇ ॥ ੩੮ ॥ ਲਿਖਿ ਕਰਿ ਪਠਨੋ 'ਅਏ ਇਤ ਸਾਹਿਬ। ਗਿਰਪਤਿ ਭੇਜਹੁ ਅਪਨ ਮੁਸਾਹਿਬ'। ਭੀਮ ਚੰਦ ਭਟ ਬੀਨ ਬੀਨ ਕਰਿ। ਹੁਤੇ ਸਮੀਪੀ ਪਠੇ ਸ਼ੀਘ੍ਰ ਧਰਿ ॥ ੩੯ ॥ ਇਤ ਤੇ ਗੁਰ ਪਹੁੰਚੇ ਜਬਿ ਦੂਰ। ਆਨਿ ਮਿਲੇ ਤਤਕਾਲ ਹਜ਼ੂਰ। ਨਮੋ ਠਾਨਿ ਸਨਮਾਨ ਕਰੰਤੇ। ਕਰਨਿ ਅਖੇਰ ਸੁਥਲ ਦਿਖਰੰਤੇ ॥ ੪੦ ॥ ਪਹੁੰਚੇ ਬਛ ਅਰੰਨ[4] ਮਹਿੰ ਜਾਏ। ਤਹਿੰ ਤੇ ਨਿਕਸਿ ਸ਼ੇਰਿ ਦੁਇ ਆਏ। ਰਜਪੂਤਨ ਕਰ ਜੋਰਿ ਉਚਾਰੇ।'ਖਰੇ ਆਪ ਪ੍ਰਭੁ ਕਰਹੁ ਨਿਹਾਰੇ ॥ ੪੧ ॥ ਕਰਾਚੋਲ ਸੋਂ ਜੰਗ ਹਮਾਰਾ। ਇਨ ਤੇ ਮਰਹਿੰ ਕਿ ਲੈਹੈਂ ਮਾਰਾ'। ਬਲ ਦਿਖਾਇ ਚਹਿੰ ਪ੍ਰਭੂ ਰਿਝਾਏ। ਦੈ ਰਜਪੂਤਿ ਸਮੁਖ ਹੁਇ ਧਾਏ ॥ ੪੨ ॥ ਸ਼ੇਰਨਿ ਕੋ ਸਹਿ ਸਿਪਰ ਅਗਾਰੇ[5]। ਅਪਨੇ ਖੜਗ ਓਜ ਕਰਿ ਮਾਰੇ। ਘਾਤ ਕਰੇ ਗਿਰ ਭੂਮੀ ਪਰੇ। ਪਿਖਿ ਗੁਰ ਉਰ ਪ੍ਰਸੰਨਤਾ ਢਰੇ ॥ ੪੩ ॥ ਬਖਸ਼ਨੋ ਸਿਰੇਪਾਉ ਅਰੁ ਧਨ ਕੋ। ਉਤਰੇ ਵਹਿਰ ਦੇਖਿ ਸ਼ੁਭ ਥਨ ਕੋ। ਮਹਾਂਪ੍ਰਸ਼ਾਦ ਤਯਾਰ ਕਰਿਵਾਏ। ਅਚਨੋ ਪ੍ਰਭੂ ਅਰੁ ਭਟ ਸਮੁਦਾਏ ॥ ੪੪ ॥ ਰਾਜਪੂਤਿ ਬੰਦਨ ਕਰਿ ਗਏ ॥ ਸ਼੍ਰੀ ਪ੍ਰਭੁ ਚਢਿ ਕਰਿ ਪੁਰਿ ਮਹਿੰ ਅਏ। ਉਤਰਿ ਤੁਰੰਗ ਤੇ ਕਿਯ ਬਿਸਰਾਮੂ। ਸੰਕਟ ਮਿਟਹਿੰ ਲਿਯੇ ਜਿਨਿ ਨਾਮੂ ॥ ੪੫ ॥ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਪੈਂਮੇ ਕੋ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅੰਸੂ ॥ ੩ ॥

੪. [ਰਵਾਲਸਰ ਦਾ ਮੇਲਾ]।

ਦੋਹਰਾ ॥ ਇਸ ਪ੍ਰਕਾਰ ਪੈਂਮਾ ਰਹੈ, ਕਪਟ ਰਖੇ ਚਿਤ ਮਾਂਹਿ। ਸਿਖ ਸਮ ਬਾਹਰ ਪ੍ਰੇਮ ਕੋ ਕਰਹਿ ਜਨਾਵਨ ਪਾਹਿ[6] ॥ ੧ ॥ ਚੌਪਈ ॥ ਲਗਹਿ ਦਿਵਾਨ ਗੁਰੂ ਕੇ ਪਾਸ। ਬੈਠਹਿ ਆਨਿ ਸਨੇਹ ਪ੍ਰਕਾਸ਼। ਅਨਿਕ ਪ੍ਰਸੰਗਨਿ ਬਾਤ ਚਲਾਵਹਿ। ਸ਼੍ਰੀ ਪ੍ਰਭੁ ਕੋ ਬਹੁ ਬਿਧਿ ਸਮੁਝਾਵਹਿ ॥ ੨ ॥ 'ਰਾਜਨਿ ਕੋ ਨਿਜ ਪਾਸ ਹਕਾਰਹੁ। ਕਰਹੁ ਮਿਲਾਵਨਿ ਬਾਤ ਉਚਾਰਹੁ। ਕਿੰਵਾ[7] ਆਪ

[1]ਜਿਵੇਂ ਸ਼ਿਕਾਰੀ ਦੀ ਰੀਤੀ ਹੁੰਦੀ ਹੈ ਛਾਵ ਸ਼ਿਕਾਰੀ ਬਾਣ ਮਾਰਨ ਵੇਲੇ ਨਿਉਂਦਾ ਹੈ। [2]ਬਹੁਤ ਵਾਰੀ ਕਹਿਕੇ। [3]ਸੂਰ। [4]ਬਨ। [5]ਸ਼ੇਰਾਂ ਨੂੰ ਅੱਗੋਂ ਢਾਲਾਂ ਤੇ ਸਹਾਰ ਕੇ। [6]ਪਾਸ ਰਹਿਕੇ। [7]ਅਥਵਾ। *ਇਹ ਨੌ ਸਾਖੀ ਦੀ ੪੦ਵੀਂ ਸਾਖੀ ਹੈ।

ਅਖੇਰ ਸਿਧਾਰਹੁ। ਚਾਰ ਪਾਂਚ ਦਿਨ ਵਹਿਰ ਗੁਜ਼ਾਰਹੁ ॥ ੩ ॥ ਤਹਾਂ ਮੇਲ ਰਾਜਨਿ ਕੋ ਹੋਇ। ਨਿਤਪ੍ਰਤਿ ਚਿਤ ਅਭਿਲਾਖੀ ਜੋਇ[1]। ਬਿਨਾ ਮਿਲੇ ਤੇ ਮਿਟੈ ਨ ਅੰਤਰ[2]। ਦ੍ਵੈਸ਼ ਬਿਨਾਸਹੁ ਆਪ ਨਿਰੰਤਰ ॥ ੪ ॥ ਮਿਲਹੁ, ਅਖੇਰ ਚਲਹੁ ਇਕ ਸਾਥ। ਸਭਿਨਿ ਕਾਮਨਾ ਪੂਰਵਹੁ ਨਾਥ ! ਤੁਮਰੇ ਪਦ ਅਰਬਿੰਦ ਸ ਪ੍ਰੇਮਾਸਭਿ ਗਿਰਪਤ ਤੁਮ ਤੇ ਚਹਿੰ ਛੇਮ'॥੫॥ਇਤਨੇ ਮੈਂ ਰੁਵਾਲਸਰ ਮੇਲਾ। ਆਵਤਿ ਭਾ ਨਰ ਪੰਜ ਸਕੇਲਾ। ਤਬਿ ਪੰਮਾ ਲਖਿ ਅਵਸਰ ਭਲੋ। ਕਹੈ 'ਗੁਰੂ ਜੀ ਮੇਲੇ ਚਲੋ ॥੬॥ ਤੁਮਰੋ ਜਬਿ ਸੁਨਿ ਹੈਂ ਆਗਵਨੂ। ਸਗਲ ਸੈਲਪਤਿ ਤਮਾਰੀਂ ਭਵਨੂ। ਮਿਸ ਮੇਲੇ ਕੇ ਸਭਿ ਚਲਿ ਆਵਹਿੰ। ਰਾਵਰਿ ਪਦ ਸਰੋਜ ਲਪਟਾਵਹਿੰ॥੭॥ਸਿੱਖੀ ਧਰਹਿ ਆਪ ਕੀ ਸਾਰੇ। ਨਿਜ ਗੁਰ ਕਰਹਿੰ ਭਾਵਨਾ ਧਾਰੇ। ਅਨਿਕ ਅਕੋਰਨਿ ਕੋ ਅਰਪਾਵੈਂ। ਰਾਵਰਕੀ ਕੀਰਤਿ ਬਿਰਧਾਵੈਂ'॥੮॥ਇਹ ਮਸਲਤ ਸੁਨਿ ਸਿੰਘ ਅਨੰਦੋਕਹੈਂ: 'ਪ੍ਰਭੂ! ਤਹਿੰ ਨਰ ਹੁਇਂ ਬ੍ਰਿੰਦੇ। ਤੀਰਥ ਕੀ ਮਹਿਮਾ ਕਹਿੰ ਭਾਰੀ। ਗਿਰਵਰ ਤਰਤੇ ਬਾਰਿ ਮਝਾਰੀ[3]॥੯॥ਅਚਰਜ ਹੇਰਨਿ ਕੋ ਚਹਿੰ ਸਾਰੇ।ਤਰੁਵਰੁ ਦਲ ਸਮ ਗਿਰਵਰ ਤਾਰੇ[4]'। ਸ੍ਰੀ ਗੁਜਰੀ ਸੁਨਿ ਕਰਿ ਚਲਿ ਆਈ। 'ਚਲਹੁ ਪੁੱਤ੍ਰ ਸੋ ਦੇਹੁ ਦਿਖਾਈ ॥ ੧੦ ॥ ਸੁਨਤਿ ਰਹੇ ਕਬਿ ਕੇ ਬਿਸਮਾਏ[5]। ਅਰੁ ਤੀਰਥ ਮਹਿੰਮਾ ਅਧਿਕਾਏ। ਬ੍ਰਿਧ ਬਧ ਮੇਰੀ ਬਹੁਰ ਨ ਆਸਾ। ਕਰਹਿੰ ਸ਼ਨਾਨ ਦਾਨ ਤਟ ਤਾਸਾ[6]' ॥ ੧੧ ॥ ਪੁਨ ਉਠਿ ਜਦ ਮੰਦਰ ਮਹਿੰ ਗਏ। ਤਹਿੰ ਜੀਤੋ ਸੁੰਦਰੀ ਸੁਨਿ ਲਏ। ਹਾਥ ਜੋਰਿ ਤਿਨ ਭੀ ਤਬਿ ਕਹਯੋ।'ਪ੍ਰਭੂ ਜੀ ! ਤੀਰਥ ਹਮ ਨਹਿੰ ਲਹਯੋ[7]' ॥੧੨॥ ਕ੍ਰਿਪਾ ਕਰਹੁ ਇਕ ਬਾਰ ਦਿਖਾਵਹੁ। ਜਹਿੰ ਗਿਰ ਤਰਹਿੰ ਸ਼ਨਾਨ ਕਰਾਵਹੁ*। ਬਹੁਰ ਅਜੀਤ ਸਿੰਘ ਜੀ

---

[1]ਜੋ (ਰਾਜੇ ਆਪਦੇ ਦਰਸ਼ਨ ਦੇ) ਨਿਤਪ੍ਰਤੀ ਅਭਿਲਾਖੀ ਹਨ। [2]ਫਰਕ। [3]ਪੱਥਰ ਤਰਦੇ ਹਨ ਜਲ ਵਿੱਚ। [4]ਬ੍ਰਿੱਖਾਂ ਦੇ ਪੱਤਿਆਂ ਵਾਂਗ ਪੱਥਰ (ਪਹਾੜ) ਤਰਦੇ ਹਨ। [5]ਹੈਰਾਨ ਹੋਕੇ ਕਵੀ ਦੇ ਸੁਣਦੇ ਰਹੇ ਹਾਂ। [6]ਤਿਸ ਦੇ ਕੰਢੇ। [7]ਨਹੀਂ ਦੇਖਿਆ।

*ਗੁਰੂ ਜੀ ਦੀ ਮਾਤਾ ਤੇ ਸੁਪਤਨੀ ਜੀ ਨੂੰ ਪੱਥਰ ਤਰਦੇ ਦੇਖਣ ਦਾ ਖਜਾਲ ਤਾਂ ਆਇਆ ਹੋਵੇ ਪਰ ਗੁਰੂ 'ਤੀਰਥ' ਦੇ ਪਾਸ ਹੁੰਦਿਆਂ ਉਨ੍ਹਾਂ ਨੂੰ ਕਲਿਆਨ ਹਿਤ ਤੀਰਥ ਸ਼ਨਾਨ ਦੀ ਲੋੜ ਨਹੀਂ ਸੀ। ਜਦੋਂ ਕਿ ਗੁਰੂ ਦਸਮ ਜੀ ਤੀਰਥਾਂ ਦੀ ਵਰਜਨਾਂ ਆਪ ਕਰ ਚੁਕੇ ਹਨ। ਫਿਰ ਜਦ ਪਹਿਲੇ ਸਤਿਗੁਰਾਂ ਦੇ ਹੁਕਮ ਬੀ ਇਹੋ ਹਨ:– 'ਗੁਰ ਤੀਰਥੁ ਗੁਰੁ ਪਾਰਜਾਤੁ' ਪੁਨਾ:– 'ਤੀਰਥ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ' ॥

ਭਾਖਾ। [੧]ਹਮਰੇ ਚਿਤ ਮਹਿ ਥੀ ਅਭਿਲਾਖਾ[੨]॥੧੩॥ਛਲ ਪੰਮੇ ਕੋ ਸਭਿ ਗੁਰ ਜਾਨੈਂ। ਜਿਮ ਰਾਜਨਿ ਸੰਗ ਮੇਲ ਬਖਾਨੈਂ। ਤਊ ਸਰਬ ਚਾਹਤਿ ਪਰਵਾਰਾ। ਮਿਲਨੋ ਖਾਲਸਾ ਚਲਨ ਉਚਾਰਾ[੧] ॥੧੪॥ ਸਭਿ ਕੋ ਸੰਮਤਿ[੨] ਲਖਿ ਕਹਿ ਸ੍ਵਾਮੀ। ਛਾਨੀ ਬਾਤ ਨ ਕਛੂ ਬਖਾਨੀ[੩]। ਕਹਿ ਕਰ ਤਬਿ ਤਮਾਰੀ ਕਰਿਵਾਈ। ਸਭਾ ਸਰਬ ਮਹਿ ਥਿਰੇ ਗੁਸਾਈਂ ॥ ੧੫ ॥ ਏਕ ਹੁਤੋ ਹਯ ਕੋ ਘੁਰਵਾਰ[੪]। ਨਾਮ ਮਦਨ ਸਿੰਘ ਜਾਤਿ ਚਮਾਰ। ਤਿਸ ਮਹਿ ਸ਼ਕਤਿ ਹੁਤੀ, ਸਭਿ ਜਾਨੀ[੫]। ਸਭਿਨਿ ਸੁਨਾਵਨ ਬੋਲਨੋ ਬਾਨੀ ॥ ੧੬ ॥ ਬਚਨ:-[੬]ਕਰੈਗਾ ਸੁ ਭਰੈਗਾ। ਗੁਰੂ ਕਾ ਕੀ ਕਰੈਗਾ[੬]। ਸੇਵਕ ਤੇ ਕਾਜ ਸਰੈਗਾ। ਦੁਸ਼ਮਨ ਦੋਖੀ ਮਰੈਗਾ[੭] ॥ ੧੭ ॥ ਚੌਪਈ ॥ ਸਭਾ ਬਿਖੈ ਸਿੰਘਨ ਜਬਿ ਸੁਨਜੋਂ। ਰਿਸ ਉਰ ਧਰਿ ਸਭਿਹਿਨਿ ਤਬਿ ਭਨਜੋਂ। 'ਇਹ ਕਯਾ ਬੋਲਤਿ ਬਾਉ ਦੁਆਈ'। ਨੀਠ ਨੀਠ ਮਸਲਤ ਠਹਿਰਾਈ ॥ ੧੮ ॥ ਬਿਘਨ ਕਰਨ ਕੋ ਕਰਹਿ ਜਨਾਵਨ। ਤੀਰਥ ਚਹੈ ਸ਼ਨਾਨ ਹਟਾਵਨ[੭]। ਸੁਨਿਕੈ ਮਦਨ ਸਿੰਘ ਮੁਸਕਾਯੋ। ਧਰਿ ਤੁਸ਼ਨ ਕੋ ਕੁਛ ਨ ਅਲਾਯੋ॥੧੯॥ਤਬਿ ਸਤਿਗੁਰ ਕਹਿ ਸਭਿਨਿ ਸੁਨਾਯੋ। 'ਸੇਵਕ ਹਯ ਕੋ ਸਾਚ ਅਲਾਯੋ[੮]। ਜਿਸ ਅਸੁ ਪਰ ਚਢਤੇ ਗੁਰਦੇਵਾ। ਦ੍ਵਾਦਸ਼ ਮਾਸ ਕਰੀ ਇਨ ਸੇਵਾ ॥੨੦ ॥ ਜੋ ਨਿਸ਼ਕਾਮ ਹੋਇ ਕਰਿ ਉਰ ਕੋ। ਸੇਵਹਿ ਭਲੇ ਤੁਰੰਗ ਸਤਿਗੁਰ ਕੋ। ਤਥਾ ਗੁਰੂ ਕੀ ਸੇਵਾ ਧੇਨੂ[੯]। ਸੋ ਸ਼ਕਤੀ ਕੋ ਕਰਿ ਹੈ ਲੇਨੂ ॥੨੧ ॥ ਭੂਤ ਭਵਿੱਖਤ ਕੇਰ ਬ੍ਰਿਤਾਂਤ। ਤਿਸ ਕੇ ਰਿਦੇ ਹੋਇ ਬੱਖਯਾਤ। ਸਭਿ ਕਿਛ ਜਾਨਿ ਲੀਨ ਇਨ ਰਿਦੇ[੭]। ਸੇਵਕ ਸੰਗ ਬਖਾਨਜੋਂ ਤਦੇ ॥੨੨॥ ਬਚਨ ਸਾਹਿਬ ਜੀ ਕਾ॥ [੧੦]ਘੋੜੇ ਦੀ ਸੇਵਾ ਕਰਿ। ਹੋਵੈਗੀ ਸੋ ਜਰ।ਗੁਰੂ ਕਾ ਘਰ। ਰਾਖਾ ਸਾਚਾ ਸਤਿਗੁਰ।ਸਿਖਾ! ਚਿੰਤਾ ਨਾ ਕਰ।ਚੁੱਪ ਕਾ ਸਮਾ ਸਰ[੧੦]॥੧॥ਚੌਪਈ॥ ਤਬਿ ਸਤਿਗੁਰ ਤਮਾਰੀ ਕਰਿਵਾਈ।ਸਭਿਨਿ ਤੁਰੰਗਨ ਜ਼ੀਨ ਸਜਾਈ।ਕੰਚਨ ਸਾਜ ਸੰਗ ਸ਼ਿੰਗਾਰੇ। ਕੋਤਲ ਪੰਚ ਗੁਰੂ ਕੇ ਪਯਾਰੇ ॥ ੨੩ ॥ ਨਿਖਲ ਖਾਲਸਾ ਲਾਲਸ ਕਰੇ[੧੧]। ਭਏ ਸਨੱਧਬੱਧ ਮੁਦ ਧਰੇ। ਡੋਰੇ ਚਲੇ ਤੀਨ ਗੁਰ ਮਹਿਲਾ। ਗੁਜਰੀ

[੧]ਭਾਵ ਪਰਵਾਰ ਤੇ ਖਾਲਸਾ ਚਲਣ ਨੂੰ ਕਹਿ ਰਿਹਾ ਹੈ। [੨]ਇਕੋ ਰਾਇ ਵਾਲੇ। [੩]ਗੁੱਝੀ ਗੱਲ ਕੁਛ ਨਾ ਕਹੀ। [੪]ਸਾਈਸ। [੫]ਉਸਨੇ (ਭਵਿੱਖਤ) ਜਾਣ ਲਈ। [੬]ਕੀ ਨੁਕਸਾਨ ਕਰੇਗਾ। [੭]ਵਾਹਦੁਵਾਹ, ਬੇਥਵੀਆਂ ਗੱਲਾਂ। [੮]ਘੋੜੇ ਦੇ ਭਵਿਖ ਬਾਰੇ ਜੋ ਸੱਚੀ ਗਲ ਆਖੀ ਹੈ। [੯]ਜਾਂ ਗੁਰਾਂ ਦੀ ਗਊ ਦੀ ਸੇਵਾ ਕਰੇ। ਸੋ ਸਾਖੀ ਮੁਜਬ ਏਹ ਅਰਥ ਠੀਕ ਹੈ। [੧੦]ਚੁਪ ਦਾ ਸਮਾਂ ਹੀ ਚੰਗਾ ਹੈ। [੧੧]ਸਾਰਾ ਖਾਲਸਾ ਚਾਹੁੰਦਾ ਹੈ (ਮੇਲੇ ਜਾਣ ਨੂੰ)।

ਚਢੀ ਪਾਲਕੀ ਪਹਿਲਾ* ॥ ੨੪ ॥ ਆਨੰਦਪੁਰਿ ਤੇ ਚਢਤਿ ਸਿਧਾਰੇ। ਸਾਹਿਬਜ਼ਾਦੇ ਲੈ ਸੰਗ ਚਾਰੇ।ਸਿਖ ਸੰਗਤ ਕੋ ਵਾਰ ਨ ਪਾਰੇ।ਚਢਨੋ ਖਾਲਸਾ ਗੁਰੂ ਪਿਛਾਰੇ ॥੨੫॥ ਮਾਰਗ ਬਿਖਮ ਗਿਰਨਿ ਕੋ ਜੋਊ। ਸਨੈ ਸਨੈ ਉਲੰਘਤਿ ਸਭਿ ਕੋਊ। ਇਸ ਬਿਧਿ ਕਲਗ਼ੀਧਰ ਆਗਵਨੂ।ਪਹੁੰਚੀ ਸੁਧਿ ਸਭਿ ਗਿਰਪਤਿ ਭਵਨੂ ॥ ੨੬ ॥ ਸੁਨਿ ਕਰਿ ਚਢੇ ਸਕਲ ਤਤਕਾਲਾ। ਸਿਰੀ ਨਗਰੀਏ ਅਰੁ ਚੈਬਿਆਲਾ[1]। ਚਢਿ ਨਦੂਨੀਏ† ਨ੍ਰਿਪ ਬਘਿਆਲੇ। ਅਪਰ ਮੰਡੈਲ[2] ਚਮੂੰ ਲੈ ਨਾਲੇ॥੨੭॥ਹੁਤੋ ਕਾਮਗੜੀਆ[3]ਜੁ ਸਿਧਾਰਾ।ਨਾਮਘਮੰਡ ਚੰਦ ਭਟ ਭਾਰਾ।ਭੀਮਚੰਦ ਗਿਰਨਾਥ ਕਲੂਰੈ।ਭੂਪਚੰਦ ਚਢਿਚਲਨੋ ਹੈਂਡੂਰੈ ॥੨੮॥ਬੀਰ ਸਿੰਘ ਜਸਪਾਲਿ ਪਧਾਰਾ। ਚਢੇ ਬਸੌਹਰੀ[4] ਆਨੰਦਧਾਰਾ।ਕੁੱਲੂ ਕੈਠਲ ਤੇ ਚਲਿ ਆਏ। ਇੱਤਯਾਦਿਕ ਗਿਰਪਤਿ ਚਢਿ ਧਾਏ ॥੨੯॥ ਲਰੈ ਬਿਸਾਲ ਜਿ ਸ਼੍ਰੀਗੁਰ ਸਾਥਾ।ਦੇਖੇ ਬਡੇ ਜੰਗ ਮਹਿੰ ਹਾਥਾ[5]।ਤਿਸ ਕਲਗ਼ੀਧਰ ਹੋਰਨ ਹੇਤਿ।ਬਡ ਜੋਧਾ ਅਤਿਰਥੀ ਸੁਚੇਤ[6]॥੩੦॥ਧਰਿ ਧਰਿ ਉਰ ਦੀਰਘ ਅਭਿਲਾਖਾ। ਗਏ ਅਖਿਲ ਸੈਲਨਿ ਮਗ ਨਾਖਾ[7]।ਤੀਰਥ ਥਲ ਰੁਖਾਲਸਰ ਆਯੋ। ਪ੍ਰਥਮ ਪ੍ਰਭੂ ਡੇਰਾ ਤਹਿੰ ਪਾਯੋ॥੩੧॥ਤਿਨ ਪਾਛੇ ਰਾਜੇ ਸਭਿ ਆਏ। ਹੇਰਿ ਹੇਰਿ ਥਲ ਜਿਤ ਚਿਤ ਭਾਏ। ਸਭਿਹਿਨਿ ਸਿਵਰ ਕਰਨੋ ਹਰਿਖਾਏ। ਖਾਨ ਪਾਨ ਕਰਿ ਸੁਪਤਿ ਸੁਖਾਏ ॥ ੩੨ ॥ ਅਗਲੀ ਭਈ ਜਬਹਿ ਭੁਨਸਾਰਾ। ਸੌਚ ਸ਼ਨਾਨ ਸਕਲ ਤਨ ਧਾਰਾ। ਸ਼੍ਰੀ ਗੁਰ ਢਿਗ ਸਭਿ ਕੋ ਨਰ ਆਏ। 'ਗਿਰਪਤਿ ਚਾਹਤਿ ਦਰਸ਼ਨ ਪਾਏ' ॥੩੩॥ ਪੰਮਾ ਫਿਰੈ ਬੀਚ ਇਤ ਉਤ ਮੈਂ। ਚਹੈ ਪ੍ਰਭਾਵ[8] ਦਿਖਾਵਨਿ ਚਿਤ ਮੈਂ। ਤਬਿ ਸਾਹਿਬ ਇਮ ਹੁਕਮ ਬਖਾਨਾ। 'ਕਰਹੁ ਮਖਮਲੀ ਫਰਸ਼ ਮਹਾਂਨਾ ॥੩੪॥ ਸਭਾ ਸ਼ਿੰਗਾਰ ਸੁਧਾਰੋ ਸਾਰੋ।ਥਿਰੈਂ ਆਨਿ ਜਹਿੰ ਮਨੁ ਜਹਜ਼ਾਰੋਂ'।ਸੁਨਿ ਦਾਸਨਿ ਤਤਕਾਲ ਸੁਧਾਰੂ। ਤਨਨੋ ਬਿਤਾਨ ਚੌਕਨੋ ਚਾਰੂ ॥ ੩੫ ॥ ਮੁਕਤਾ ਝਾਲਰ ਜ਼ਰੀ ਪਰੋਏ। ਰੇਸ਼ਮ ਡੋਰੈਂ ਕਸਿਬੋ ਹੋਏ। ਬਿੰਦ ਦਰਬ ਲਾਗੇ ਬਨਵਾਯੋ। ਰਵਿ ਪ੍ਰਕਾਸ਼ ਤੇ ਬਹੁ ਚਮਕਾਯੋ ॥ ੩੬ ॥ ਫਰਸ਼ ਬਿਸਾਲ ਦੂਰ ਲਗ ਕੀਨਾ। ਆਇ ਖਾਲਸਾ ਪ੍ਰਥਮ ਅਸੀਨਾ। ਸਗਰੇ ਸਨਧਬੱਧ ਭਟ ਭਾਰੇ। ਸ਼ੋਭਤਿ

---

[1]ਚੈਬੇ ਵਾਲਾ। [2]ਮੰਡੀ ਦੇ। [3]ਕਾਮਗੜ ਦਾ ਰਾਜਾ। [4]ਇਕ ਰਿਆਸਤ ਹੈ ਸ਼ਿਮਲੇ ਦੇ ਇਲਾਕੇ ਵਿਚ। [5]ਚੰਗੇ ਦੱਬ ਜੰਗ ਵਿਚ ਵੇਖੇ ਸਨ (ਜਿਨ੍ਹਾਂ ਨੇ)। [6]ਗੁਰੂ ਜੀ। [7]ਪਹਾੜਾਂ ਦਾ ਰਾਹ ਲੰਘਕੇ। [8](ਆਪਣਾ) ਪ੍ਰਭਾਉ, ਪ੍ਰਤਾਪ। *ਪਾਃ—ਬਹਿਲਾ। †ਪਾਃ—ਮਦੂਨੀਏ।

ਜਿਮ ਕੇਹਰਿ ਬਲਿ ਭਾਰੇ ॥੩੭॥ ਸ਼੍ਰੀ ਕਲਗ਼ੀਧਰ ਬਸਤ੍ਰ ਸਜਾਏ। ਜਾਮਾ ਬਹੁ ਸੁਖਮ ਛਬਿ ਪਾਏ। ਮੁਸ਼ਟ ਹੇਮ ਕੀ ਜੜਤਿ ਸੁ ਹੀਰੇ। ਸੁੰਦਰ ਕੋਰ ਕਰੀ ਬਰ ਚੀਰੇ ॥ ੩੮ ॥ ਪਾਇ ਪੁਲਾਦੀ ਗਰ ਸ਼ਮਸ਼ੇਰ। ਸਾਯੁਧ ਭਏ[1] ਦਿਪਹਿੰ ਸਮ ਸ਼ੇਰ[2]। ਸਿਰ ਸੁੰਦਰ ਦਸਤਾਰ ਸਜਾਈ। ਦਮਕਤਿ ਰਤਨ ਜਿਗਾ ਛਬਿ ਪਾਈ ॥ ੩੯ ॥ ਝੂਲਤਿ ਕਲਗ਼ੀ ਮੋਦ ਬਢਾਵਤਿ। ਮੁਕਤਾ ਸ੍ਵੱਛਨਿ ਗੁੱਛ ਸੁਹਾਵਤਿ। ਤਰਗਸ ਜਟਤਿ ਗਰੇ ਗਹਿ ਪਾਯੋਖਰ ਤੀਰਨਿ ਸੋਂ ਭਰਨੋ ਸੁਹਾਯੋ ॥ ੪੦ ॥ ਚਾਂਪ ਕਠੋਰ ਹਾਥ ਮਹਿੰ ਲੀਨਿ। ਗੋਸ਼ੇ[3] ਜੁਗ ਕੰਚਨ ਕੋ ਕੀਨਿ। ਡਸਨੋ[4] ਪੂਯੰਕ ਫਰਸ਼ ਪਰ ਚਾਰੂ। ਮੇਜਬੰਦ ਗੁੰਫੇ ਦਿਸ਼ ਚਾਰੂ[5] ॥ ੪੧ ॥ ਬਿਸਦ ਬਿਛੌਨਾ ਸੁੰਦਰ ਸੋਹਤਿ। ਮ੍ਰਿਦੁਲ ਅਧਿਕ ਮਨੁ-ਹਰਤਾ ਜੋਹਤਿ[6]।ਤਿਸ ਪਰ ਥਿਰੇ ਆਨ ਗੁਨਖਾਨੀ।ਹੇਰਿ ਉਠੇ ਸਭਿ ਹਿਤ ਸਨਮਾਨੀ ॥ ੪੨ ॥ ਚਮਰ ਚਾਰੁ ਢੁਰਤੋ ਚਹੁੰਫੇਰੇ। ਮਨਹੁੰ ਹੰਸ ਝੁਕ ਮੁਕਤਾ ਹੇਰੇ[7]।ਡਰਤਿ ਨ ਗਹੈ ਫੇਰ ਉਡ ਜਾਹੀਂ[8]। ਬਾਰਬਾਰ ਤਿਨ ਪਿਖਹਿ ਭੂਮਾਹੀਂ[9]॥੪੩॥ ਇਸ ਪ੍ਰਕਾਰ ਸਭਿ ਸਭਾ ਲਗਾਇ। ਜਨੁ ਸੁਰ ਗਨ ਮਹਿੰ ਥਿਰ ਸੁਰਰਾਇ। ਕਿਧੌਂ ਕੁਬੇਰ ਮਹਾਂ ਛਬਿ ਪਾਵੈ। ਰਾਮਚੰਦ ਕੈ ਸਭਾ ਸੁਹਾਵੈਂ ॥੪੪॥ ਜਿਮ ਜਾਦਵ ਮਹਿੰ ਗੋਬਿੰਦ ਚੰਦ[10]। ਤਿਮ ਸਿੰਘਨ ਮਹਿੰ ਗੋਬਿੰਦ ਸਿੰਘ। ਕੰਚਨ ਲਸ਼ਟ ਧਰੇ ਥਿਰ ਆਗੇ[11]। ਸਭਿ ਗੁਰ* ਰੂਪ ਪਿਖਹਿੰ ਅਨੁਰਾਗੇ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਰੁੱਤੇ 'ਰੁਵਾਲ ਸਰ ਜਾਵਨ' ਪ੍ਰਸੰਗ ਬਰਨਨੰ ਨਾਮ ਚਤੁਰਥੋ ਅੰਸੂ ॥ ੪ ॥

੫. [ਰਵਾਲਸਰ ਰਾਜਿਆਂ ਨਾਲ ਮੇਲ। ਚੰਬਜਾਲ ਕੁਮਾਰੀ]।

ਦੋਹਰਾ॥ਸੈਲਪਤੀ ਮਿਲਿ ਕਰਿ ਸਕਲ ਚਮੂ ਸੰਗ ਸਮੁਦਾਇ। ਸ਼੍ਰੀ ਕਲਗ਼ੀ-ਧਰ ਕੇ ਨਿਕਟ ਆਏ ਉਰ ਹਰਿਖਾਇ ॥ ੧ ॥ ਚੌਪਈ ॥ ਨਿਜ ਨਿਜ ਭੇਟ ਅਗਾਰੀ ਧਰੇ। ਪਦ ਅਰਬਿੰਦ ਬੰਦਨਾ ਕਰੇ। ਕੰਚਨ ਜ਼ੀਨ ਤੁਰੰਗ ਸਿੰਗਾਰੇ। ਖਰੇ ਕਰੇ ਸਤਿਗੁਰੂ ਅਗਾਰੇ ॥ ੨ ॥ ਧਨੁਖ ਤੁਪਕ ਅਰੁ ਸਿਪਰ ਕ੍ਰਿਪਾਨ।ਦੇਸ਼ ਬਿਦੇਸ਼ਨਿ ਮੋਲ ਮਹਾਂਨ।ਖੜਗ ਸਿਪਰ ਸਭਿ ਅੰਗ ਲਗਾਏ।

[1]ਸ਼ਸਤ੍ਰ ਪਹਿਨੇ ਹੋਏ। [2]ਸ਼ੇਰ ਵਤ। [3]ਧਨੁਖ ਦੇ ਕੋਨੇ। [4]ਵਿਛਾਇਆ। [5]ਚੌ ਪਾਸੀਂ। [6]ਕੂਲਾ ਤੇ ਬਹੁਤ ਮਨੋਹਰ ਦਿਖਾਈ ਦਿੰਦਾ ਹੈ। [7]ਮਾਨੋਂ ਹੰਸ ਝੁਕਕੇ ਮੋਤੀਆਂ ਨੂੰ ਵੇਖਦਾ ਹੈ। [8]ਡਰਦਾ (ਮੋਤੀਆਂ) ਨੂੰ ਫੜਦਾ ਨਹੀਂ ਤੇ ਉਡ ਜਾਂਦਾ ਹੈ। (ਅ. ਡਰਦਾ ਹੈ ਕਿ ਮਤਾਂ ਮੈਨੂੰ ਫੜ ਲੈਣ ਇਸ ਕਰਕੇ ਉਡ ਜਾਂਦਾ ਹੈ। [9]ਘੜੀ ਮੁੜੀ ਵੇਖਕੇ ਇਧਰ ਉਧਰ ਫਿਰਦਾ ਹੈ। [10]ਕ੍ਰਿਸ਼ਨ ਚੰਦ। [11]ਚੋਬਦਾਰ ਅੱਗੇ ਖੜੇ ਹਨ। *ਪਾ:—ਸਤਿਗੁਰ।

ਬੈਠੇ ਨਿਕਟ ਪ੍ਰਭੂ ਸਮੁਦਾਏ ॥ ੩ ॥ ਹੇਰਿ ਹੇਰਿ ਸੁੰਦਰ ਗੁਰ ਸੂਰਤਿ। ਮਾਨਹੁੰ ਦਿਪਹਿ ਕਾਮ ਕੀ ਮੂਰਤਿ। ਕੈ ਸਮੇਟ ਸੁੰਦਰਤਾ ਸਾਰੀ। ਧਰਸੋ ਸਰੀਰ ਆਨਿ ਦੁਤਿ ਭਾਰੀ[1] ॥ ੪ ॥ ਆਦਿ ਸੂਰਤਾ ਗੁਨ ਸਮੁਦਾਏ। ਇਕ ਥਲ ਮੈਂ ਬਿਧਿ ਰਚੇ ਟਿਕਾਏ। ਮਨਹੁੰ ਰੂਪ[2] ਨਿਜ ਧਰਸੋ ਸਰੂਪਾ। ਇਸ ਪ੍ਰਕਾਰ ਪ੍ਰਭੁ ਦਿਪਹਿੰ ਅਨੂਪਾ॥੫॥ਤਿਸ ਛਿਨ ਜਿਨ ਜਿਨ ਦੇਖਨਿ ਕੀਨੇ। ਇਕ ਸਮ ਸਭਿ ਕੇ ਮਨ ਹਰਿ ਲੀਨੇ। ਚਿਰੰਕਾਲ ਕੇ ਚਾਹਤਿ ਚਿਤ ਮੈਂ। ਦਰਸ਼ਨ ਕਰਸੋ ਭਏ ਸਭਿ ਹਿਤ ਮੈਂ ॥੬॥ ਕੁਸ਼ਲ ਪ੍ਰਸ਼ਨ ਪ੍ਰਭੁ ਸਭਿ ਕੋ ਬੂਝੇ। ਉੱਤਰ ਦਯੋ ਅਨੰਦ ਅਰੂਝੇ[3]। ਅਪਰ ਬਾਰਤਾ ਬਹੁਤ ਚਲਾਈ। ਬਚਨ ਸੁਨਨਿ ਕੋ ਬਹੁ ਲਲਚਾਈ॥੭॥ ਭੀਮਚੰਦ ਤੇ ਆਦਿਕ ਰਾਜੇ। ਭੂਪਚੰਦ ਬਹੁ ਸੰਗ ਸਮਾਜੇ। ਛੋਟੇ ਬਡੇ ਸੈਲਪਤਿ ਹੇਰੇ।ਸੁਨਿ ਸੁਨਿ ਬਾਕ ਅਨੰਦ ਬਡੇਰੇ ॥੮॥ ਜਿਨਹੁ ਪ੍ਰਥਮ ਹੀ[4] ਦਰਸ਼ਨ ਪਾਯੋ। ਝੱ* ਕਰ ਜੌਰਤਿ ਬਾਕ ਅਲਾਯੋ। 'ਸ੍ਰੀ ਸਤਿਗੁਰ ਕੇ ਗੁਨ ਜਿਮ ਸੁਨੇ। ਕਹਤਿ ਹੁਤੇ ਜਿਮ ਸੁੰਦਰ ਘਨੇ ॥੯॥ ਤਿਸੀ ਰੀਤਿ ਕੇ ਆਜ ਨਿਹਾਰੇ।ਦਰਸ਼ਨ[5] ਸਫਲੇ ਜਨਮ ਹਮਾਰੇ[6]। ਰਾਜਪੂਤ ਅਰੁ ਸਭਿ ਗਿਰਪਾਲ। ਕਹੈਂ ਸਕਲ 'ਹਮ ਭਏ ਨਿਹਾਲ ॥੧੦॥ ਸ੍ਰੀ ਨਾਨਕ ਕੋ ਤਖਤਿ ਸੁਹਾਯੋ। ਭੀਨ ਲੋਕ ਪਤਿ ਭਨ ਧਰਿ ਆਯੋ'।ਬਹੁਤ ਸਮੈ ਲਗ ਬੈਠੇ ਰਹੇ।ਉਠਿ ਗਮਨੇ ਕੋਇ ਨ ਚਿਤ ਚਹੇ[6] ॥੧੧॥ ਦੇਖਨਿ ਕੇ ਲਾਲਚ ਅਨੁਰਾਗੇ।ਬਾਕ ਸੁਨਨਿ ਹਿਤ ਬਾਤਨਿ ਲਾਗੇ। ਬਾਰ ਬਾਰ ਗੁਰ ਕੋ ਜਸੁ ਕਹੈਂ। 'ਹਮ ਰਾਵਰ ਕੇ ਸਿਖ ਹੀ ਅਹੈਂ ॥ ੧੨ ॥ ਕਰੁਨਾ ਕਰਤਿ ਰਹਹੁ ਲਖਿ ਦਾਸ। ਤੁਮ ਦਰਸ਼ਨ ਤੇ ਨਹਿੰ ਜਮ ਪਾਸ। ਅਪਨੇ ਜਾਨਿ ਸਿਮਰਤੇ ਰਹੋ। ਪੂਰਬ ਦੇਸ਼ ਨਹੀਂ ਅਬਿ ਲਹੋ[7] ॥੧੩॥ ਹਮ ਹੈਂ ਅਲਪ ਬਿਗਾਰਨ ਹਾਰੇ। ਤੁਮ ਸਮਰਥ ਹੋ ਬਖਸ਼ਨਹਾਰੇ[8]। ਇੱਤਯਾਦਿਕ ਕਹਿ ਬਿਨੈ ਘਨੇਰੀ। ਨੀਠ ਨੀਠ ਉਠਿ ਕਰਿ ਤਿਸਬੇਰੀ ॥ ੧੪॥ਕਰਿ ਕਰਿ ਨਮੋ ਜਨਾਇ ਸਨੇਹੂ।ਗਮਨੇ ਛੋਰਨਿ ਬਿਖੈ ਅਛੇਹੂ[9]। ਪੁਨ ਸਗਰੇ ਰਾਜਨ ਕੀ ਰਾਨੀ।ਦਰਸ਼ਨ ਕੋ ਚਿਤ ਚਹਤਿ ਮਹਾਨੀ ॥੧੫॥ ਬੂਝਿ ਬੂਝਿ ਰਾਜਨ ਕੇ ਸੰਗਾ।ਆਈ ਦੇਖਨਿ ਧਰੇ ਉਮੰਗਾ।ਪ੍ਰਥਕ ਪ੍ਰਥਕ ਨਿਜ

[1]ਭਾਵ ਇਸ ਸੁੰਦਰਤਾ ਨੇ ਮਾਨੋ ਕੱਠੇ ਹੋਕੇ ਰੂਪ ਧਾਰਿਆ ਹੈ। [2]ਮਾਨੋਂ ਰੂਪ ਭਾਵ ਸੁੰਦਰਤਾ ਨੇ। [3]ਅਨੰਦ ਵਿਚ ਰੱਤਿਆਂ ਨੇ। [4](ਅਜੇ) ਪਹਿਲੀ ਵਾਰ ਹੀ। [5]ਦਰਸ਼ਨ ਕਰਨ ਨਾਲ। [6]ਜਾਣ ਨੂੰ ਕਿਸੇ ਦਾ ਚਿਤ ਨਹੀਂ ਕਰਦਾ। [7]ਭਾਵ ਭੁਲਾ ਦਿਓ। [8]ਸਾਰੇ। *ਪਾ:—ਸੋ।

ਧਰੀ ਉਪਾਇਨ। ਪਰਸੇ ਆਨਿ ਕਮਲ ਸਮ ਪਾਇਨ ॥੧੬॥ ਪੂਰਨ ਚੰਦ੍ਰ ਬਦਨ ਕੀ ਓਰਾ।ਸਭਿ ਰਾਨੀ ਦ੍ਰਿਗ ਕੀਨ ਚਕੋਰਾ।ਗੁਰ ਸਰੂਪ ਸੂਰਜ ਸਮ ਭਾਸੇ। ਕਮਲ ਬਿਲੋਚਨ ਸਭਿਨਿ ਬਿਕਾਸੇ ॥ ੧੭ ॥ ਏਕ ਬਾਰ ਤਨ ਕੀ ਸੁਧਿ ਭੂਲੀ। ਪਿਖਿ ਸਰੂਪ ਸਭਿ ਰਾਨਿਨਿ ਝੂਲੀ[1]। ਕਹੈਂ ਪਰਸਪਰ "ਹੋ ਅਲਿ[2]! ਜਾਨਾ।ਸੁੰਦਰ ਕ੍ਰਿਸ਼ਨ ਸੁਨਯੋ ਹਮ ਕਾਨਿ ॥੧੮॥ ਜਿਨ ਕਉ ਪਿਖਿ ਬਿਰਮਹਿੰ ਨਰ ਨਾਰੀ। ਬੀਚ ਪੁਰਾਨਨ ਕਥਾ ਉਚਾਰੀ। ਸੋ ਇਨ ਸਮ ਹ੍ਵੈਗੋ ਕੈ ਨਾਂਹਿਨ। ਕਾਮ ਕਹਾਂ ਸਮ ਤਨ ਭਾ ਦਾਹਨਿ[3] ॥ ੧੯ ॥ ਲਾਜ ਜਹਾਜ ਨਯਨ ਅਨਿਯਾਰੇ[4]। ਖੰਜਨ ਕੈਜਨ ਕੌਨ ਬਿਚਾਰੇ[5]। ਧੰਨ ਭ੍ਰਿਆ ਬਡਭਾਗੀ ਸੋਈ। ਇਨ ਸੋਂ ਹਸਿ ਬੋਲਤਿ ਹੈ ਜੋਈ ॥ ੨੦ ॥ ਸੁਨਤਿ ਰਹੀ ਹਮ ਸਦਹੀ ਸ੍ਰੋਨ। ਗੁਰ ਸਮ ਰੂਪ ਨਹੀਂ ਕਿਤ ਲੋਨ[6]। ਰਹੀ ਸਿਹਾਵਤਿ ਹੇਰਨਿ ਕਾਰਨ[7]। ਬਡੇ ਭਾਗ ਕਿਧ ਆਜ ਨਿਹਾਰਨਿ[8] ॥੨੧॥ ਗੁਰ ਸਰੂਪ ਬਡ ਜਾਲ ਫਸੀ ਹੈਂ[9]। ਮ੍ਰਿਗੀ ਸਮਾਨ ਨਹੀਂ ਨਿਕਸੀ ਹੈਂ। ਇਕ ਟਕ ਦੇਖਿ, ਨ ਪਲਕ ਮਿਲਾਵਹਿਂ। "ਹੋ ਸਖਿ! ਕਹਾਂ ਦਰਸ ਪੁਨ ਪਾਵਹਿਂ" ॥੨੨॥ ਭਈ ਬਿਬਸ ਠਹਿਰੀ ਚਿਰ ਕਾਲ। ਤਿਨ ਮਹਿੰ ਹੁਤੀ ਜਿ ਬਿਰਧਾ ਬਾਲ[10]। ਸਭਿ ਰਾਨਿਨਿ ਕੋ ਮਨ ਕੀ ਜਾਨਿ।ਉਠੀ ਗੁਰੂ ਪਗ ਬੰਦਨ ਠਾਨਿ ॥੨੩॥ ਨੀਠ ਨੀਠ ਉਠਿ ਗਵਨੀ ਸਾਰੀ। ਬੰਧੀ ਲਾਜ ਸੁਕਚਤੇ ਨਾਰੀ[11]। ਜਬਿ ਸਭਿ ਗਈ ਕਥਤਿ ਗੁਨ ਗਨ ਕੋ[11]। ਚਲੀ ਹਾਰ ਕਰਿ ਜਨੁ ਨਿਜ ਮਨ ਕੋ ॥ ੨੪ ॥ ਸੈਲਪਤੀ ਚੰਬਯਾਲ ਕੁਮਾਰੀ। ਨਹਿ ਬਯਾਹੀ ਸੋ ਹੁਤੀ ਕੁਮਾਰੀ। ਹੁਤੀ ਚਿੱਤ੍ਰਨੀ* ਚਿੱਤ੍ਰ ਸਰੂਪਾ†। ਕਵਿਤਾ ਕਰਤੀ ਗੁਨਨਿ ਅਨੂਪਾ ॥ ੨੫ ॥ ਸੁਨਤਿ ਹੁਤੀ ਗੁਰ ਰਚੀ ਸੁ ਬਾਨੀ। ਛੰਦ ਸਵੈਯੇ ਆਦਿ ਮਹਾਨੀ। ਪਢਿ ਪਢਿ ਹਰਖਤਿ ਰਿਦੇ ਘਨੇਰੀ।ਰਸ ਸ਼ਿੰਗਾਰ ਅਧਿਕ ਜਹਿੰ

---

[1]ਸਭ ਰਾਣੀਆਂ ਝੂੰਮ ਪਈਆਂ। [2]ਹੇ ਸਖੀ। [3]ਕਾਮ ਨੇ ਕੀ (ਇਨ੍ਹਾਂ ਦੇ) ਬਰਾਬਰ ਦੇਣਾ ਹੈ (ਉਸਦਾ ਤਾਂ) ਸਰੀਰ ਸਾੜਿਆ ਹੋਇਆ ਹੈ (ਸ਼ਿਵਜੀ ਦਾ)। [4]ਅਣੀਆਲੇ ਨੈਣ ਲੱਜਾ ਦੇ ਜਹਾਜ ਹਨ। [5]ਮਮੋਲੇ ਤੇ ਕਵਲ ਵਿਚਾਰੇ (ਇਨ੍ਹਾਂ ਨੈਣਾਂ ਅਗੇ) ਕੌਣ ਹਨ। [6]ਮੁੰਦਰ। [7]ਦਰਸ਼ਨ ਕਰਨ ਵਾਸਤੇ ਸਿਕਦੀਆਂ ਰਹੀਆਂ ਹਾਂ। [8]"ਸਰੂਪ ਰੂਪੀ ਵੱਡੇ ਜਾਲ ਵਿਚ ਫਸੀਆਂ। [9]ਬਿਰਧ ਇਸਤ੍ਰੀਆਂ। [10]ਲਾਜ ਨਾਲ ਭੋਂਈਆਂ ਸੁਕਚਕੇ ਨਾਰੀਆਂ। [11]ਸਮੂਹ ਗੁਣਾਂ ਨੂੰ ਕਹਿੰਦੀਆਂ।

*ਇਸਤ੍ਰੀ ਜਾਤਿ ਵਿੱਚੋਂ ਦੂਸਰੀ। ਗੀਲ ਭੋਲ ਵਿਚਲੇ ਮੇਲ ਦੀ, ਨੈਣ ਕਮਲ ਵਰਗੇ ਨੱਕ ਤਿਲਫੁਲ ਜੇਹਾ। ਕਵਿਤਾ ਨਿਤ੍ਰ ਸੰਗੀਤ ਦੀ ਰੁਚੀ ਉਸ ਵਿਚ ਹੁੰਦੀ ਹੈ। ਆਦਿ।

†ਪਾਃ—ਚਤੁਰ ਸਰੂਪਾ।

ਹੋਰੀ[1]॥ ੨੬ ॥ ਮਨ ਮਹਿੰ ਐਸੇ ਚਿਤਵਤਿ ਰਹੀ।–[2]ਬਾਨੀ ਰਸਵਤਿ ਗੁਰ ਬਹੁ ਕਹੀ। ਨਈ,ਬਰੀਕ,ਕਰੀ ਰਸ ਘਨੋ।ਰੌਦ੍ਰ, ਸ਼ਿੰਗਾਰ, ਬਿਦਤਿ ਕਰਿ ਮਨੋ[2] ॥੨੭॥ ਅਧਿਕ ਸਨੇਹ ਸੰਗ ਸੋ ਪਢੋ।ਦਰਸ ਕਰਨ ਕੀ ਬਾਂਛਾ ਬਢੋ। ਪਿਤ ਸੋਂ ਪੂਛਿ ਲਿਖੀ ਤਿਨ ਪਾਤੀ। ਨਿਜ ਅਧੀਨਤਾ ਕਰਿ ਬਹੁ ਭਾਂਤੀ ॥੨੮॥ਸ਼੍ਰੀਸਤਿਗੁਰ ਕੀ ਬਹੁਤ ਬਡਾਈ।ਲਿਖਿ ਕਰਿ ਦਾਸੀ ਹਾਥ ਪਠਾਈ। ਆਨਿ ਦਈ ਸਭਿ ਕਹਿ ਕਰਿ ਗਾਥਾ। ਬਾਚੀ ਤਬਹਿ ਖੋਲਿ ਜਗਨਾਥਾ ॥ ੨੯ ॥ ਬਚਨ:–[3]ਸਾਰਾ, ਪਉਣਾ, ਦੂਜਾ ਗਉਣਾ ? ਨਰ ਨਾਰੀ ਥੇ ਦੋਨੋ ਭਉਣਾ।ਕੁਛ ਖਾਧਾ,ਕੁਛ ਲੈਕੇ ਸਉਣਾ।ਉੱਤਰਦੇਹੁ ਗੁਰੂ ਜੀ ਕਉਣਾ[4] ?’ ॥ ੩੦ ॥ ਦੋਹਰਾ ॥ ਇਮ ਪਾਤੀ ਪਢਿ ਦੇਖਿ ਕੈ ਸਤਿਗੁਰ ਚਤੁਰ ਬਿਸਾਲ। ਕਾਗਦ ਪਰ ਉੱਤਰ ਲਿਖਨੋ ਪਠਿ ਦੀਨੋ ਤਤਕਾਲ ॥੩੧॥[5]ਜਾਨੋ ਸਾਰਾ ਦੇਵ ਦੇਹਿ, ਪਉਣਾ ਮਾਨਸ ਦੇਹਿ।ਦੁਬਿਧਾ ਦੂਜੀ ਕਰੀ ਗਵਨ, ਨਰਨਾਰੀ ਲਗ ਹੁਏ ਖੇਹ ॥ ੩੨ ॥ ਉਭੈ ਲੱਕ ਭਉਂਦਾ ਫਿਰੈ, ਕੁਝ ਖਾਧਾ ਖਰਚ ਜ ਮਾਲ। ਪ੍ਰਲੈ ਭਈ ਸਉਣਾ ਹੁਆ, ਉੱਤਰ ਤੁਮਰਾ ਬਾਲ[6] !’ ॥ ੩੩ ॥

---

[1]ਜਿਸ ਵਿਚ ਸ਼ਿੰਗਾਰ ਰਸ (ਬੱਧਾ ਹੋਯਾ ਬਹੁਤ) ਦੇਖਿਆ ਸੀ (ਉਸ ਨੇ)। [2]ਗੁਰੂ ਜੀ ਨੇ ਰਸੀਲੀ ਬਾਣੀ ਬਹੁਤੀ ਕਹੀ ਹੈ, ਜੋ ਨਵੀਨ ਹੈ ਬਰੀਕ ਹੈ ਤੇ ਬਹੁਤੇ ਰਸਾਂ ਵਿਚ ਰਚੀ ਹੈ ਜਿਸ ਵਿਚ ਰੌਦ੍ਰ ਸ਼ਿੰਗਾਰ (ਆਦਿ ਰਸ) ਮਾਨੋਂ ਪਰਤੱਖ ਕਰ (ਦਿਖਾਏ) ਹਨ। [3]ਪ੍ਰਸ਼ਨਾਂ ਦਾ ਅਰਥ ਉੱਤਰ ਤੋਂ ਸਮਝ ਆ ਜਾਵੇਗਾ। [4]‘ਦੇਵ ਤਨ’ ਤਾਂ ਸਾਰਾ ਹੈ, ਤੇ ‘ਮਨੁੱਖ ਤਨ’ ਪੌਣਾ ਹੈ, (ਹੁਣ ਵਿਚਾਰ ਇਹ ਹੈ ਕਿ ਸਾਰਾ ਭਟਕਦਾ ਨਹੀਂ ਤੇ ਪਉਣਾ ਭਟਕਦਾ ਹੈ ਇਸ ਕਰਕੇ ਕਿ ਪਉਣਾ ਦੁਬਿਧਾ ਵਿਚ ਚਲਾ ਜਾਂਦਾ ਹੈ ਸੋ ਦੂਜਾ ਕੌਣ ਹੋਇਆ, ਦੂਜਾ ਦੁਬਿਧਾ ਹੈ, ਜਿਸ ਵਿਚ ਗਵਨ ਕਰਕੇ ਨਰ ਤੇ ਨਾਰੀ ਖੇਹ ਹੋ ਜਾਂਦੇ ਹਨ। (ਇਸ ਲੋਕ ਵਿਚ) ਕੁਛ ਮਾਲ ਖਾ ਖਰਚਕੇ (ਦੁਬਿਧਾ ਕਾਰਨ ਸਭ ਕੋਈ) ਦੋਹਾਂ ਜਹਾਨਾਂ ਵਿਚ ਭਟਕਦਾ ਫਿਰਦਾ ਹੈ। (ਇਨ੍ਹਾਂ ਦਾ) ਸਉਣਾ ਪ੍ਰਲੈ ਵਿਚ ਹੁੰਦਾ ਹੈ, (ਨਹੀਂ ਤਾਂ ਭਟਕ ਹੀ ਭਟਕ ਹੈ।) ਹੇ ਕਾਕੀ ਤੇਰਾ ਇਹ ਉਤਰ ਹੈ। (ਅ) ਵਿਚਾਰ ਕਰਨ ਤੇ ਵਿਸ਼ੇਸ਼ ਭਾਵ ਇਹ ਭੀ ਪ੍ਰਤੀਤ ਹੁੰਦਾ ਹੈ:–ਦੇਹੀ ਵਿਚ ਜੋ ‘ਦੇਵ’ (ਰੂਪ ਹੈ ਉਹ) ਸਾਰਾ (ਮੁਕੰਮਲ) ਹੈ, (ਅਤੇ ਦੇਹਿ ਵਿਚ ਜੋ ‘ਮਨੱਸ’ (ਮਨ ਯਾ ਲਿੰਗ ਸ਼ਰੀਰ) ਹੈ ਸੋ ਪਉਂਣਾ ਹੈ (ਕਿਉਂਕਿ ਦੇਵ ਦੀ ਸੱਤਾ ਦਾ ਮੁਥਾਜ ਹੈ)। ‘ਦੂਜੀ’ ਯਾ ਦੂਜਾ (ਅਰਥਾਤ) ਪਉਣਾ ਜੋ ਹੈ ਸੋ ਦੁਬਿਧਾ (ਵਿਚ ਪੈਕੇ ਗਵਨ ਕਰਦਾ ਅਰਥਾਤ ਨਰ ਨਾਰੀ) ਰੂਪ ਧਾਰਦਾ ਹੈ (ਤੇ ਅੰਤ ਏਹ ਦੋਵੇ ਰੂਪ) ਨਰ ਤੇ ਨਾਰੀ ਖੇਹ ਹੋ ਜਾਂਦੇ ਹਨ। (ਜੋ ਮਨੱਸ ਹੈ ਉਹ) ਦੋਹਾਂ ਲੋਕਾਂ ਵਿਚ ਭਉਂਦਾ ਫਿਰਦਾ, ਜਮਾਂ ਮਾਲ (ਅਰਥਾਤ ਕੀਤੇ ਕਰਮਾਂ ਦੇ ਫਲ) ਖਾਂਦਾ ਖਰਚਦਾ (ਭਟਕਦਾ ਹੀ ਰਹਿੰਦਾ ਹੈ, ਜਦੋਂ) ਪ੍ਰਲੈ ਹੋਈ ਤਦੋਂ ਸੰਚਿਤ ਕਰਮਾਂ ਨੂੰ ਲੈਕੇ ਸੌਂ ਜਾਂਦਾ ਹੈ। ਕਾਕੀ ਇਹ ਤੇਰਾ ਉੱਤਰ ਹੈ।

ਚੌਪਈ ॥ ਸੋ ਦਾਸੀ ਲੈ ਤਤਛਿਨ ਆਈ। ਰਾਜਸੁਤਾ ਗਹਿ* ਪਵਿ ਹਰਿਖਾਈ। ਦਰਸ਼ਨ ਪਸਾਸ ਪ੍ਰਥਮ ਹੀ ਲਾਗੀ। ਉੱਤਰ ਪਵਿ ਦੂਨੀ ਮਨ ਜਾਗੀ॥੩੪॥ਨਿਜ ਪਿਤ ਸੰਗ ਬੁਝਿ ਕਰਿ ਆਈ। ਪਹੁੰਚਿ ਗੁਰੂ ਤਟ ਗ੍ਰੀਵ ਨਿਵਾਈ। ਹਾਥ ਜੋਰਿ ਜਬਿ ਬੰਦਨ ਠਾਨਿ। ਹੁਤੀ ਕਮਾਨ ਪ੍ਰਭੂ ਕੇ ਪਾਨ ॥੩੫ ॥ ਰਾਜ ਸੁਤਾ ਕੀ ਪ੍ਰਿਸ਼ਟੀ ਪਰ ਧਰਿ। ਥਾਪੀ ਧਨੁਖ ਸਾਥ ਤਿਸ ਦੇ ਕਰਿ। ਬਹੁਰ ਹਾਥ ਮਹਿੰ ਲੀਨਿ ਉਠਾਈ। ਹਿਤ ਬੂਝਨ ਤਿਨ ਗਿਰਾ ਅਲਾਈ ॥੩੬॥ 'ਮਮ ਪ੍ਰਿਸ਼ਟੀ ਪਰ ਅਪਨੋ ਹਾਥ।ਕਯੋਂ ਨ ਧਰਯੋ ਅਬਿ ਹੇ ਗੁਰਨਾਥ ! ਅਧਿਕ ਭਾਵਨਾ ਤੁਮ ਮੈਂ ਮੇਰੀ। ਜਾਨਹੁ ਕਯੋਂ ਨ ਆਪਨੀ ਚੇਰੀ' ॥੩੭॥ ਤਬਿ ਸਤਿਗੁਰ ਸਭਿ ਹੇਤ ਸੁਨਾਯੋ। 'ਪ੍ਰਥਮ ਤੁਰਕਨੀ ਕੋ ਤਨ ਪਾਯੋ। ਬੇਗਮ ਭਈ ਨੁਰੰਗੇ ਕੇਰੀ। ਦੇਹਿ ਅਪਾਵਨ ਹੁਤੀ ਬਡੇਰੀ ॥ ੩੮॥ਜਮਨਾ ਘਾਟ ਜਹਾਂ ਬਿਸਰਾਂਤਾ[1]।ਤਹਾਂ ਪਰਬ ਦਿਨ ਭਈ ਸਨਾਤਾ[2]। ਸੋ ਤਜਿ ਦੇਹਿ ਹਿੰਦੁ ਤਨ ਪਾਯੋ। ਪਰਬ ਸ਼ਨਾਨ ਤਾਂਹਿ ਫਲ ਦਾਯੋ ॥ ੩੯॥ਅਬਿ ਲੌ ਸੁੱਧਿ ਨਹੀਂ ਤੂੰ ਹੋਈ†।ਹੁਤੀ ਤੁਰਕਨੀ ਸਮੁਝੀ ਸੋਈ[3]।ਯਾ ਤੇ ਹਮ ਅਬਿ ਹਾਥ ਨ ਛੁਹਾਯੋ।ਧਨੁਖ ਆਪਨੋ ਤੁਵ ਤਨ ਲਾਯੋ॥੪੦॥ਹਮ ਮਹਿੰ ਕਰੀ ਭਾਵਨਾ ਜੋਇ। ਇਸ ਕੋ ਫਲ ਹੈ ਸੁਨੀਐ ਸੋਇ। ਜੰਗਲ ਦੇਸ਼ ਦਮਦਮਾ ਥਾਨੁ। ਤਹਿੰ ਡੱਲਾ ਬੈਰਾੜ ਮਹਾਨੁ ॥ ੧੪ ॥ ਇਹਿ‡ ਤਨ ਤਜਹਿੰ ਚੌਰ ਦਿਨ ਮਾਂਹੀ। ਤਿਸੀ ਦੇਸ਼ ਮਹਿੰ ਜਨਮਹਿੰ ਜਾਹੀ। ਸਿੱਖ ਹਮਾਰੋ ਡੱਲਾ ਨਾਇ। ਤਿਸ ਕੋ ਬਨਹਿ ਕਬੀਲਾ[4] ਜਾਇ ॥ ੪੨ ॥ [5]ਸਿੱਖ ਸਿੱਖਨੀ ਤਹਿੰ ਸਮੁਦਾਇ। ਸੇਵਾ ਕਰਿਹੈਂ ਤੂੰ ਚਿਤਲਾਇ[6]।ਤਬਿ ਤੇਰੋ ਹਮ ਕਰਹਿੰ ਉਧਾਰਿ। ਦਰਸ਼ਨ ਦੇਹਿੰ ਆਇ ਤੁਵ ਦ੍ਵਾਰ' ॥ ੪੩ ॥ ਇਮ ਬਖ਼ਸ਼ੀਸ਼ ਕਰੀ ਗੁਰ ਜਬੈ। ਬਿਸਮੈ ਭਈ ਬਹੁਰ ਸੁਨਿ ਤਬੈ। ਬਾਰ ਬਾਰ

[1]ਜਮਨਾ ਨਦੀ ਦਾ ਇਕ ਘਾਟ ਜੋ ਮਥੁਰਾ ਵਿਚ ਹੈ ਜਿੱਥੇ ਕ੍ਰਿਸ਼ਨ ਜੀ ਕੰਸ ਮਾਰਕੇ ਟਿਕੇ ਸਨ। [2]ਛਾਵ ਸ਼ਨਾਨ ਕੀਤਾ ਸੀ ਤੂੰ। [3](ਤੂੰ) ਤੁਰਕਣੀ ਸੈਂ (ਤੈਨੂੰ ਅਸਾਂ) ਓਹੀ (ਤੁਰਕਣੀ) ਸਮਝਿਆ ਹੈ। [4]ਇਸਤ੍ਰੀ। [5]ਸਮੂਹ ਸਿੱਖ ਤੇ ਸਿੱਖਣੀਆਂ ਦੀ ਤਿੱਚੇ ਸੇਵਾ ਕਰੇਂਗੀ ਤੂੰ ਚਿੱਤ ਲਾਕੇ।

*ਪਾ.—ਤਬਿ। †ਇਹ ਹਾਸੇ ਵਾਲੀ ਬਾਤ ਸ੍ਰੋ ਸਾਖੀ ਦੇ ਅਖੇਪਕਾਰਾਂ ਦੇ ਦਿਮਾਗ਼ ਦੀ ਘਾੜਤ ਹੈ। ਗੁਰੂ ਜੀ ਤਾਂ ਅੰਮ੍ਰਿਤ ਛਕਾਕੇ ਉਸੇ ਜਨਮ ਦੇ ਤੁਰਕਾਂ (ਇਬਰਾਹੀਮ ਅਜਮੇਰ ਸਿੰਘ ਵਰਗਿਆਂ) ਨੂੰ ਸ਼ੁੱਧ ਕਰ ਲੈਂਦੇ ਰਹੇ ਹਨ, ਜਨਮ ਪਲਟ ਜਾਵੇ ਤੇ ਫਿਰ ਵੀ ਸ਼ੁੱਧ ਨਹੀਂ ਹੋਈ, ਇਹ ਕੀਕੂੰ ਗੁਰੂ ਜੀ ਆਖ ਸਕਦੇ ਹਨ। ਜਨਮ ਪਲਟ ਜਾਣ ਤੇ ਜ਼ਾਤ ਦੀ ਅਸ਼ੁੱਧੀ ਰਹਿਣੀ ਤਾਂ ਹਿੰਦੂ ਸ਼ਾਸਤ੍ਰ ਭੀ ਨਹੀਂ ਮੰਨਦੇ। ‡ਪਾ:—ਇਤ।

ਬੰਦਨ ਕਹੁ ਕਰੈ ਲਖਿ ਤ੍ਰਿਲੋਕਪਤਿ ਸ਼ਰਧਾ ਧਰੈ ॥੪੪॥ ਕਿਤਿਕ ਕਾਲ ਦਰਸ਼ਨ ਕੌ ਪਾਇ। ਗਈ ਰਿਦੇ ਗੁਰੁ ਰੂਪ ਬਸਾਇ। ਬਰਤ ਨੇਮ ਸੰਜਮ ਮੈਂ ਰਹੀ।ਅਪਨੋ ਬਸਾਹੁ ਕਰਾਯੋ ਨਹੀਂ॥੪੫॥ਗੁਰੁ ਗੁਰ ਸਿਮਰਤਿ ਕੇਤਿਕ ਦਿਨ ਮੈਂ। ਤਨਕੌ ਤਜਾਗਿ ਮਰੀ ਤਤਛਿਨ ਮੈਂ। ਦੇਸ਼ ਮਾਲਵੇ ਜਨਮੀ ਜਾਇ। ਭੱਲੇ ਸੰਗੁ ਬਸਾਹ ਕਰਿਵਾਇ ॥ ੪੬ ॥ ਗੁਰ ਜੋ ਕਹਯੋ ਸਕਲ ਹੀ ਭੁਯੋ*ਪ੍ਰਭੁ ਜੀ ਸਿਵਰ ਤਹਾਂ ਹੀ ਕਿਯੋ।ਪਰਬਤਬਾਸੀ ਜੇ ਨਰ ਨਾਰੀ।

*ਰਵਾਲਸਰ ਜਾਣ ਦਾ ਮੰਮਤ ੧੭੫੮ ਬਿ: (ਇਤਿਹਾਸ, ਕ੍ਰਿਤ ਸ: ਖਜ਼ਾਨ ਸਿੰਘ ਵਿਚ ਦਿੱਤਾ) ਹੈ। ਅਨੰਦਪੁਰ ਦਾ ਆਖਰੀ ਜੁੱਧ ੧੭੬੧ ਬਿ: ਵਿਚ ਹੋਇਆ, ਗੁਰੂ ਜੀ ਭੱਲੇ ਪਾਸ ੧੭੬੨ ਦੇ ਕੱਤਕ ਵਿਚ ਅੱਪੜੇ ਲਿਖੇ ਹਨ। ਚਾਰ ਸਾਲਾਂ ਵਿਚ ਇਹ ਬੀਬੀ ਚੌਬਿਆਲੀ (ਪਦਮਾ) ਮਰ ਬੀ ਗਈ,ਮਾਲਵੇ ਵਿਚ ਜਾਕੇ ਜੰਮ ਬੀ ਪਈ, ਵਰ ਪ੍ਰਾਪਤੀ ਦੀ ਉਮਰਾ ਨੂੰ ਬੀ ਅੱਪੜ ਪਈ, ਤੇ ਭੱਲੇ ਨਾਲ ਵਿਆਹੀ ਬੀ ਗਈ ਤੇ ਗੁਰੂ ਜੀ ਦੀ ਸੇਵਾ ਬੀ ਕਰ ਲਈ। ਇਸਥਾਂ ਤੋਂ ਵਰ੍ਹੇ ਕੁ ਮਗਰੋਂ ਸਤਿਗੁਰੂ ਜੀ ਦੱਖਣ ਨੂੰ ਟੁਰ ਬੀ ਜਾਂਦੇ ਹਨ ਹੁਣ ਵੀਚਾਰ ਦੀ ਬਾਤ ਇਹ ਹੈ ਕਿ ਚਹੁੰ ਵਰਿਹਾਂ ਵਿਚ ਘੱਟ ਤੋਂ ਘੱਟ ੧੬ ਵਰ੍ਹੇ ਦਾ ਕੰਮ ਕੀਕੂੰ ਹੋ ਗਿਆ ? ਇਹੋ ਵਿਚਾਰ ਸਪਸ਼ਟ ਦੱਸ ਦੇਵੇਗੀ ਕਿ ਕਵਿ ਜੀ ਨੇ ਸਾਖੀ ਵਾਲੀ ਗੱਲ ਏਵੇ ਭੋਲੇ ਭਾ ਦੇ ਦਿੱਤੀ ਹੈ, ਪੜਚੋਲ ਨਹੀਂ ਕੀਤੀ। ਤੇ ਮੈਂ ਸਾਖੀ ਵਾਲੇ ਨੇ ਕਮਾਨ ਨਾਲ ਥਾਪੜਾ ਦੇਣ ਦਾ ਕਾਰਨ ਆਪਣੇ ਭਰਮੀ ਦਿਮਾਗ ਤੋਂ ਜੋ ਫੁਰਿਆ ਲਿਖ ਦਿੱਤਾ ਹੈ। ਤਿਵੇਂ ਹੀ ਮਿ: ਮੈਕਾਲਫ ਨੇ ਸੋ ਸਾਖੀ ਵਿਚ ਦੱਸੇ ਕਾਰਨ ਨੂੰ ਪਸੰਦ ਨਾ ਕਰਕੇ ਇਕ ਕਾਰਨ ਕੋਲੋਂ ਲਿਖ ਦਿੱਤਾ ਹੈ ਕਿ ਗੁਰੂ ਜੀ ਨੂੰ ਜਦ ਚੌਬਿਆਲੀ ਨੇ ਪੁੱਛਿਆ ਕਿ ਮੈਨੂੰ ਹਥ ਨਾਲ ਥਾਪੜਾ ਕਿਉਂ ਨਹੀਂ ਨੇ ਦਿਤਾ, ਤਾਂ ਆਪ ਨੇ ਉੱਤੂ ਦਿਤਾ ਕਿ ਮੈਂ ਆਪਣੀ ਵਹੁਟੀ ਦੇ ਸਿਵਾ ਕਿਸੇ ਦੂਸਰੀ ਇਸਤ੍ਰੀ ਨੂੰ ਵੱਥਨਾਲ ਨਹੀਂ ਛੁਹਿਆ ਕਰਦਾ। ਇਹ ਕਹਿਣਾ ਸਤਿਗੁਰੂ ਜੀ ਦੀ ਦੂਹਨੀ ਮੱਤਜਾ ਤੇ ਮਹਾਨ ਉੱਚੀ ਇਖਲਾਕੀ ਜ਼ਿੰਦਗੀ ਨੂੰ ਨਾ ਸਮਝ ਸਕਣਾ ਹੈ। ਗੁਰੂ ਜੀ ਥਾਪੜੇ ਨਰ ਨਾਰੀ ਸਭ ਨੂੰ ਦਿਆ ਕਰਦੇ ਸਨ, ਤੇ ਉਹਨਾਂ ਦੇ ਪਰਮ ਪਵਿੱਤ੍ਰ ਨਾਮ ਰਸ ਨਾਲ ਭੁਲ੍ਹ ਭੁਲ੍ਹ ਪੈਂਦੇ ਰੱਬਾਂ ਦੀ ਛੁਹ ਨਾਲ ਜਗਿਆਸੂਆਂ ਨੂੰ ਨਾਮ ਦੀ ਪਾਰਸ ਛੁਹ ਲੱਗਿਆ ਕਰਦੀ ਸੀ। ਗੁਰੂ ਦੀ ਤਾਂ ਨਿਸ਼ਾਨੀ ਇਹੋ ਲਿਖੀ ਹੈ 'ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ'। ਪੁਨਾ:—'ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ' ॥ ਪੁਨਾ:—'ਜਾਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੈ' ਪੁਨਾ:—'ਪਰਸਤ ਚਰਨ ਗਤਿ ਨਿਰਮਲ ਰੀਤਿ' ॥ ਤਥਾ:—'ਪਰਸਤ ਪੈਰ ਸਿਖ ਤੇ ਸੁਆਮੀ' ਉਸ ਗੁਰੂ ਨੂੰ ਦੂਸਰੇ ਦੀ ਛੋਹ ਦਾ ਕੀ ਡੋਅ ਹੋ ਸਕਦਾ ਹੈ। ਤਾਂ ਤੇ ਇਹ ਕਾਰਨ ਬੀ ਕਲਪਤਿ ਹੈ।

ਅਸਲ ਵਿਚ ਧਨੁਖ ਨਾਲ ਥਾਪੜਾ ਦੇਣਾ ਇਕ ਦੋਜ ਮਾਤ੍ਰ ਹੈ, ਇਸ ਵਿਚ ਅਰਥ ਹੋ ਸਕਦਾ ਹੈ ਤਾਂ ਬੀਰਰਸੀ ਸਤਿਗੁਰ ਦਾ ਸ਼ਾਂਤਿਰਸੀ ਭਾਵ ਦਰਸਾਉਣ ਦਾ ਹੋ ਸਕਦਾ ਹੈ, ਕਿ ਮੈਂ ਇੱਕੋ ਕਮਾਨ ਵਿਚ ਸ਼ਾਂਤਿਰਸ ਤੇ ਬੀਰਰਸ ਰੱਖ ਸਕਦਾ ਹਾਂ। ਜਿਸ ਕਮਾਨ ਵਿਚੋਂ ਜਾਨ ਹਰਨ

[ਅਗਲੀ ਟੂਕ ਵੇਖੋ ਅਗਲੇ ਪੰਨੇ ਦੇ ਹੇਠ]

ਦਰਸ਼ਨ ਕਰਹਿ ਭਾਵਨਾ ਧਾਰੀ ॥੪੭॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਰਾਜਨ ਮੇਲ' ਪ੍ਰਸੰਗ ਬਰਨੰ ਨਾਮ ਪੰਚਮੋ ਅੰਸੂ ॥ ੫ ॥

[ਪਿਛਲੇ ਪੰਨੇ ਦੀ ਬਾਕੀ ਟਿੱਪਣੀ]

ਤੀਰ ਨਿਕਲਿਆ ਕਰਦੇ ਹਨ ਉਸ ਵਿਚੋਂ ਆਤਮ ਜੀਵਨ ਦਾਨ ਕਰਨ ਵਾਲੀ ਰੂਹਾਨੀ ਬਰਨਾਟ ਵੀ ਮੈਂ ਭੇਜ ਸਕਦਾ ਹਾਂ। ਉਹੋ ਬਿੱਲੀ ਦਾ ਮੂੰਹ ਚੂਹਿਆਂ ਲਈ 'ਮੌਤ' ਅਰਥ ਰਖਦਾ ਹੈ, ਉਹੋ ਮੂੰਹ ਬਿੱਲੀ ਦੇ ਆਪਣੇ ਬੱਚਿਆਂ ਲਈ 'ਪਿਆਰ' ਅਰਥ ਰੱਖਦਾ ਹੈ, ਉਹੋ ਧਨੁਖ ਮਰਨਾਊ ਤੀਰ ਟੋਰਦਾ ਹੈ, ਉਹੋ ਧਨੁਖ ਜੀਵਾਲਣ ਹਾਰ ਜੀਵਨ ਦੇ ਦਾਨ ਕਰ ਰਿਹਾ ਹੈ। ਸ਼੍ਰੀ ਗੁਰੂ ਜੀ ਦੀ ਛੁਹ ਦੀ ਤਾਸੀਰ ਦੀ ਹੱਡਬੀਤੀ ਤੇ ਅੱਖੀਂ ਡਿੱਠੀ ਉਗਾਹੀ ਲਈ ਦੇਖੋ ਕਲਗੀਧਰ ਚਮਤਕਾਰ ਦਾ ਪ੍ਰਸੰਗ 'ਬੰਦਾ ਮਿਲਾਪ' ਦਾ ਸਫਾ ੯੦੧ (ਤੀਜੀ ਐਡੀਸ਼ਨ) ਦਾ ਹੇਠਲਾ ਨੋਟ ਜੋ ਐਉਂ ਹੈ:—

ਭਾਈ ਪ੍ਰਭੂਦਿਆਲ ਜੀ ਪਿਸ਼ੌਰ ਵਿਚ ਇਕ ਬੈਰਿਸਟਰ ਸੇ ਜੋ ਐਬਟਾਬਾਦ ਵਾਲੇ ਸਰਦਾਰ ਦੇਵਾਰਾਮ ਜੀ ਦੇ ਸਪੁੱਤ੍ਰ ਸਹਿਜਧਾਰੀ ਸਿਖ ਸੇ। ਆਪ ਦੱਸਦੇ ਸੇ ਕਿ ਓਹ ਜਦ ਚਿਲਾਸ ਦੇ ਇਲਾਕੇ ਕਿਸੇ ਕੰਮ ਗਏ ਤਾਂ ਇਕ ਸੁਹਣਾ ਜਿਹਾ ਪਠਾਣ ਉਹਨਾਂ ਨੂੰ ਮਿਲਿਆ, ਇਸ ਨੇ ਦੱਸਿਆ ਕਿ ਮੇਰਾ ਬਾਬਾ ਮਹਾਰਾਜਾ ਰਣਜੀਤ ਸਿੰਘ ਪਾਸ ਨੌਕਰ ਸੀ। ਮੇਰੇ ਬਾਬੇ ਨੇ ਆਪਣੀ ਅੱਖੀਂ ਡਿੱਠਾ ਇਕ ਸਮਾਚਾਰ ਸੁਣਾਇਆ ਸੀ ਜੋ ਐਉਂ ਸੀ ਕਿ—"ਇਕ ਦਿਨ ਮਹਾਰਾਜਾ ਜੀ ਕੀਰਤਨ ਸੁਣਕੇ ਉਠੇ ਤਾਂ ਕਿਸੇ ਪਿਆਰ ਵਿਚ ਹੁਕਮ ਦਿਤਾ: ਕੋਈ ਸਿੰਘ ਮੇਰੇ ਰਾਜ ਵਿਚ ਲੱਭੋ ਜਿਸ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਪ ਦਰਸ਼ਨ ਕੀਤੇ ਹੋਏ ਹੋਣ। ਹੁਕਮ ਹੋਣ ਪਰ ਸਾਰੇ ਦੇਸ਼ ਵਿਚ ਤਲਾਸ਼ ਆਰੰਭ ਹੋ ਗਈ। ਅੰਤ ਇਕ ਬਿਰਧ ਨਿਹੰਗ ਸਿੰਘ ਲੱਭਾ ਜਿਸ ਦੀ ਉਮਰ ੧੧੫ ਬਰਸ ਦੀ ਸੀ, ਇਸ ਨੂੰ ਪੀਨਸ ਵਿਚ ਬਹਾਕੇ ਲਿਆਏ। ਜਦ ਮਹਾਰਾਜਾ ਜੀ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਦਾ ਹਾਲ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹਨਾਂ ਦਾ ਸਰੀਰ ਪਤਲਾ ਤੇ ਲੰਮਾ ਸੀ, ਪਰ ਬਲਕਾਰ ਬਿਅੰਤ ਸੀ, ਅੱਖਾਂ ਦਾ ਤੇਜ ਅਛੱਲ ਸੀ ਤੇ ਚਰਨਾਂ ਵਿਚ ਕੋਈ ਐਸੀ ਤਾਕਤ ਸੀ ਕਿ ਜਦ ਕਿਸੇ ਦਾ ਮੱਥਾ ਉਹਨਾਂ ਤੇ ਟਿਕੇ ਕਿ ਸਿਰ ਚਰਨਾਂ ਨੂੰ ਛੁਹ ਜਾਵੇ ਤਾਂ ਇਕ ਬਿਜਲੀ ਵਰਗੀ ਲਹਿਰ ਆਪਣੇ ਸਰੀਰ ਵਿਚ ਟੁੱਟ ਪੈਂਦੀ ਸੀ ਤੇ ਬਰਨਾਟ ਕੋਈ ਅਜੇਹੀ ਛਿੜਦੀ ਸੀ ਜਿਸ ਤੋਂ ਇਉਂ ਜਾਪਦਾ ਸੀ ਕਿ ਜਿਸ ਸ਼ਰੀਰ ਨਾਲ ਅਸੀਂ ਛੋਹੇ ਹਾਂ ਬਿਜਲੀ ਜਾ ਬਰਨਾਟਾਂ ਦਾ ਬਣਿਆਂ ਹੋਇਆ ਹੈ, ਇਹ ਕਿਸੇ ਪਿੰਡ ਦਾ ਨਹੀਂ। ਨਿਹੰਗ ਸਿੰਘ ਆਖਦਾ ਸੀ ਕਿ ਮੇਰਾ ਤੇ ਸਾਰੇ ਸਿੰਘਾਂ ਦਾ ਇਹ ਨਿੱਤ ਦਾ ਤਜਰਬਾ ਹੱਡ ਬੀਤਿਆ ਸੀ। ਇਹ ਕਹਿਕੇ ਨਿਹੰਗ ਸਿੰਘ ਵੈਰਾਗ ਵਿਚ ਜਲ ਪ੍ਰਵਰਤ ਹੋ ਗਿਆ।" ਪ੍ਰਭੂਦਿਆਲ ਜੀ ਦੱਸਦੇ ਸਨ ਕਿ ਮੇਰੇ ਨਾਲ ਜ਼ਿਕਰ ਕਰਦਾ ਉਹ ਪਠਾਣ ਵੀ ਇਸੇ ਤਰ੍ਹਾਂ ਅਦਬ ਵਿਚ ਨੈਣ ਭਰ ਆਇਆ ਤੇ ਕਹਿਣ ਲੱਗਾ "ਕਿ ਮੇਰਾ ਬਾਬਾ ਜਦੋਂ ਇਹ ਗੱਲ ਸੁਣਾਇਆ ਕਰਦਾ ਸੀ, ਉਹਦਾ ਹਾਲ ਵੀ ਇਉਂ ਹੀ ਹੋ ਜਾਂਦਾ ਸੀ।" ਸੇ ਖਾਲਸਾ ਜੀ! ਇਹ ਅੱਖੀਂ ਡਿੱਠੀ, ਹੱਡ ਵਰਤੀ ਉਗਾਹੀ ਸ਼੍ਰੀ ਗੁਰੂ ਜੀ ਦੇ 'ਛੁਹ' ਦੇ ਪ੍ਰਭਾਵ ਦੀ ਅਸਾਂ ਤੋੱਕ ਅੱਪੜੀ ਹੈ।

੬. [ਮਾਲਵੀਹ ਪਰਬਤ ਤੇ ਸੈਲ]।

ਦੋਹਰਾ ॥ ਸਕਲ ਸੈਲਪਤਿ ਮੇਲ ਕਰਿ ਤੀਰਥ ਮੇਲੇ ਮਾਂਹਿ। ਦਾਨ ਮਹਾਂਨ ਸ਼ਨਾਨ ਤਨ ਬਹੁਤ ਠਾਨਿ ਚਿਤ ਲਾਹਿ[1]* ॥ ੧ ॥ ਚੌਪਈ॥ ਕੰਚਨ ਜ਼ੀਨ ਤੁਰੰਗ ਸ਼ਿੰਗਾਰੇ। ਕਿਨਹੁੰ ਮਤੰਗ ਦਿਯੇ ਮੁਲ ਭਾਰੇ। ਬਸਤ੍ਰ ਸ਼ਸਤ੍ਰ ਅਰੁ ਦਰਬ ਬਿਸਾਲਾ। ਨ੍ਰਿਪਨਿ ਦਾਨ ਦੇ[2] ਬਹੁ ਤਿਸ ਕਾਲਾ ॥ ੨॥ ਕਰਿ ਕਰਿ ਮੇਲਾ ਥਾਸੁਰ ਤੀਨ।ਮੁਦਤਿ ਭਏ ਨਾਰੀ ਨਰ ਪੀਨ[3]। ਰੁਖਸਦ ਹੋਤ ਗੁਰੂ ਢਿਗ ਆਏ। ਸਭਿ ਕੋ ਸਿਰੋਪਾਉ ਪਹਿਰਾਏ† ॥ ੩ ॥ ਕਰਿ ਕਰਿ ਨਮੋ ਨਿਕੇਤ ਸਿਧਾਰੇ। ਮਗ ਮਹਿੰ ਗੁਰ ਕੋ ਸੁਜਸ ਉਚਾਰੇ। ਨਿਜ ਨਿਜ ਨਗਰ ਪਹੁਚੇ ਜਾਈ। ਪੁਰੀ ਕਾਮਨਾ ਪਿਖਿ ਸੁਖਦਾਈ ॥ ੪ ॥ ਕਲਗ਼ੀਧਰ ਤਹਿੰ ਰਹੈ ਪਿਛਾਰੀ। ਮੱਜਨ ਠਾਨਹਿੰ ਤੀਰਥ ਬਾਰੀ[4]। ਵਹਿਰ ਅਖੇਰ ਕਰਹਿੰ ਬਨ ਮਾਂਹੀ।ਸੈਲਨਿ ਸੈਲ ਕਰਹਿੰ ਅਵਗਾਹੀ॥੫॥ ਜਾਤਿ ਅਨੇਕ[5] ਤਰੋਵਰੁ ਠਾਂਢੇ।ਦਲ ਫਲ ਸੰਕਲ[6] ਛਾਯਾ ਗਾਢੇ।ਚਢਿਕਰਿ ਦੂਰ ਸੁਚੇਤਾ ਕਰਿਹੀਂ। ਨਏ ਸਥਲ ਸੈਲਨਪਰ ਢਿਰਿਹੀਂ॥੬॥‡ਇਕਦਿਨ ਦੂਰ ਗਏ ਜਗਸ੍ਵਾਮੀ। ਸੈਲ §ਬਿਲੋਕਤਿ ਊਰਧ ਗਾਮੀ[7]। ਮਾਲਵੀਹ ਪਰਬਤ ਕੋ ਨਾਮੂ। ਸ਼ਿਖਰ ਚਲੋ ਤਿਸ ਲਖਿ ਅਭਿਰਾਮੂ ॥੭ ॥ ਸਰਬ ਸੈਗ ਤੇ ਬਰਜਿ ਹਟਾਏ। [8]ਥਿਰੇ ਰਹੋ ਨਤੁ ਸਿਵਰ ਸਿਧਾਏ[9]। ਪੰਚ ਸਿੰਘ ਨਿਜ ਸਾਥ ਮਿਲਾਇ। ਤਿਨ ਕੇ ਨਾਮ ਸੁਨਹੁ ਹਰਖਾਇ ॥ ੮ ॥ ਦਯਾ ਸਿੰਘ ਪੂਰਨ ਬ੍ਰਹਮ ਗ੍ਯਾਨੀ। ਉਦੈ ਸਿੰਘ ਜੋਧਾ ਬਲ ਖਾਨੀ। ਆਲਮ ਸਿੰਘ ਚਰਨ ਸੋਂ ਚਾਲੇ। ਮੁਹਕਮ ਸਿੰਘ ਮਿਲਾਇ ਸੁ ਨਾਲੇ ॥ ੯ ॥ ਸਾਹਿਬ ਸਿੰਘ ਤੁਫੰਗ ਸੰਭਾਰੇ। ਪੰਚਹੁੰ ਗਮਨੇ ਗੁਰੂ ਪਿਛਾਰੇ। ਦਾਸਨਿ ਕੋ ਦੇ ਤੁਰੰਗ ਹਟਾਏ[10]। ਤੂਰਨ ਪਾਇਨ ਸਾਥ ਸਿਧਾਏ ॥ ੧੦ ॥ ਤੁੰਗ ਸਥਲ ਚਢਿਕੈ ਗੁਰ ਖਰੇ। ਚਾਰੋਂ ਦਿਸ਼ਾ ਬਿਲੋਕਨ ਕਰੇ। ਤਹਿੰ ਇਕ ਬਿਚਰਤਿ ਹੁਤੋ ਰੀਘੀਲਾ[11]। ਕਰਸੋ ਨਿਹਾਰਨ ਰੂਪ

[1]ਚਿਤ ਵਿਚ ਲਾਹਾ (ਸਮਝਕੇ)। [2]ਰਾਜਿਆਂ ਨੇ ਦਾਨ ਦਿਤਾ। [3]ਸਾਰੇ। (ਅ) ਬਹੁਤ। [4]ਜਲ ਵਿਚ। [5]ਅਨੇਕ ਜਾਤੀਆਂ ਦੇ। [6]ਪੱਤੇ ਤੇ ਫਲਾਂ ਨਾਲ ਪੂਰਨ। [7]ਉਚੇ ਚੜ੍ਹਦੇ ਹੋਏ। [8]ਨਹੀਂ ਤਾਂ ਡੇਰੇ ਨੂੰ ਚਲੇ ਜਾਓ। [9]ਮੋੜ ਦਿਤੇ। [10]ਇਕ ਮੰਗਲੀ ਜ਼ਾਤੀ ਦਾ ਨਾਮ ਹੈ ਜੋ ਸਿਰੋਂ ਪੈਰੋਂ ਨੰਗੇ ਰਹਿੰਦੇ ਤੇ ਕਹਿੰਦੇ ਹਨ ਕਿ ਆਪਣੇ ਵਡਿਆਂ ਦਾ ਗਿਆ ਰਾਜ ਪ੍ਰਾਪਤ ਕਰਕੇ ਪਹਿਨਾਂਗੇ। (ਅ) ਗਧੇ ਹੱਕਣ ਵਾਲਾ। (ੲ) ਗ਼ਰੀਬ, ਕੰਗਾਲ। (ਸ) ਗਿਆਨੀ ਰੀਘੂਬ ਅਰਥ ਭੀ ਲਾ ਲੈਂਦੇ ਹਨ।

*ਪਾ:—ਚਾਹਿ। †ਪਾ:—ਸਿਰੋਪਾਉ ਹਰਖਾਏ।

‡ਇਹ ਸੈ ਸਾਖੀ ਦੀ ੪੧ਵੀਂ ਸਾਖੀ ਹੈ। §ਪਾ:—ਸਥਲ।

ਛਬੀਲਾ॥੧੧॥ਸ਼ੀਘ੍ਰ ਕਰਤਿ ਚਰਨਨਿ ਪਰ ਪਰਯੋ*।ਹਾਥ ਜੋਰਿਸਨਮੁਖਿ ਪੁਨ ਖਰਯੋ। ਦੇਖਤਿ ਕਲਸ਼ਜੀਧਰ ਕਹਿ ਬਾਨੀ। 'ਕਹਾਂ ਜਾਨਿ ਤੈਂ ਬੰਦਨ ਠਾਨੀ ? ॥੧੨॥ ਕੌ ਹੈਂ ? ਕਹਾਂ ਬਾਸ ? ਸਚੁ ਭਾਖੋ। ਆਇ ਕਹਾਂ ? ਕਤਿ ਗਮਨ ਭਿਲਾਖੋ[1]?' ਸੁਨਿ ਕਰਿ ਭਨਯੋਂ ਬਾਕ ਮੁਸਕਾਈ। 'ਕਯੋਂ ਨ ਪਛਾਨਤਿ ਹੋ ਸੁਖਦਾਈ ! ॥੧੩॥ ਸ੍ਰੀ ਸਤਿਗੁਰ! ਸੁਨੀਏਂ ਮਮ ਗਾਥਾ। ਪ੍ਰਥਮ ਬ੍ਰਿਤਾਂਤਕਹੌਂ ਤੁਮ ਸਾਥਾ।ਮੈਂ ਰੇਵਾ ਕਾ ਨੰਦਨ ਪ੍ਯਾਰੋ[2]। ਜਗ ਰੇਵਾਲ ਨਾਮ ਮੁਝ ਡਾਰੋ[3] ॥੧੪॥ਇਮ ਮਾਤਾ ਭਾਖਯੋ ਉਪਦੇਸ਼ੁ।–ਹੇ ਸੁਤ ਤਪ ਕੌ ਤਪਹੁ ਵਿਸ਼ੇਸ਼ੁ। ਜਗਤ ਬਿਖੈ ਜੇਤੀ ਵਡਿਆਈ। ਜਿਨ ਕਿਨਿ ਤਪ ਕੌ ਤਪ ਕਰਿ ਪਾਈ॥੧੫॥ਤਪ ਤੇ ਕਛੂ ਦੁਲਭ ਜਗਨਾਂਹੀ।ਅਤਿ ਤ ਅਤਿ ਸ਼ਕਤੀ ਤਪੁ ਮਾਂਹੀ। ਬਿਸ਼ਨੁ ਆਦਿ ਜੋ ਬਡਹੁ ਬਡੇਰੇ। ਤਪ ਮਹਿ ਪ੍ਰੀਤ ਕਰਤਿ ਨਿਤ ਹੇਰੇ॥ ੧੬॥ ਮਹਾਂ ਦੇਵ ਕੌ ਨੇਮ ਸਦੀਵਾ। ਨਿਸ ਬਾਸੁਰ ਤਪ ਮਹਿ ਥਿਰ ਥੀਵਾ। ਕਮਲਾਸਨ ਜਬਿ ਉਤਪਤਿ ਭਯੋ। ਬੈਠਯੋ ਕਮਲ ਕਮਲ ਨਿਪਜਯੋ[4]॥੧੭॥ ਤਬਿ ਅਕਾਸ਼ਬਾਨੀ ਸਮੁਝਾਯੋ। 'ਤਪ ਬਿਨ ਬਲ ਨਹਿ ਕਿਨਹੂੰ ਪਾਯੋ। ਸ਼ਕਤਿ ਬਿਸਾਲ ਚਹੈਂ ਜੋ ਪਾਈ। ਤਪੁ ਕਰੀਯਹਿ ਚਿਰ ਲਗ ਸਮੁਦਾਈ'॥੧੮॥ਸੁਨਿ ਤਪੁ ਅਤਿਸ਼ੈ ਬ੍ਰਹਮਾ ਕੀਨ। ਜਗ ਸਿਰਜਨ ਕੀ ਸ਼ਕਤੀ ਲੀਨਿ। ਸੁਰ ਨਰ ਮਹਿ ਏ ਤੀਨ ਬਡੇਰੇ[5]। ਤਪੁ ਕੌ ਤਪਹਿ ਮਹਾਤਮ ਹੇਰੇ॥੧੯॥ਅਪਰਨ ਕੀ ਗਿਨਤੀ ਕਹੁ ਕਹਾਂ।ਯਾਂਤੇ ਪੁੱਤ੍ਰ !ਕਰਹੁ ਤਪ ਮਹਾਂ–। ਸੁਨਿ ਜਨਨੀ ਤੇ ਅਸ ਉਪਦੇਸ਼ੁ। ਤਪ ਕੌ ਤਾਪਤਿ ਰਹਯੋ ਵਿਸ਼ੇਸ਼ੁ॥੨੦॥ ਥਿਰ ਹੁਇ ਉੱਤਰ ਖੰਡ ਸਧਾਏ[6]। ਤਪ ਕਰਤੇ ਜੁਗ ਤੀਨ ਬਿਤਾਏ। ਤਬਿ ਕਮਲਾਸਨ[7] ਚਲਿ ਕਰਿ ਆਯੋ।ਆਗੇ ਥਿਰ ਹੁਇ ਦਰਸ ਦਿਖਾਯੋ ॥ ੨੧ ॥ ਬਿਬਧ ਬਿਧਿਨਿ ਮੈਂ ਉਸਤਤਿ ਕੀਨਿ। ਚਰਨ ਕਮਲ ਪਰ ਸਿਰ ਧਰਿ ਦੀਨਿ। ਹੁਇ ਪ੍ਰਸੰਨ ਬਿਧਿ[8] ਬਾਕ ਬਖਾਨਾ।–ਅਹੋ ਨਾਗ ਨੰਦਨ[9] ! ਸੁਨਿ ਕਾਨਾ ॥੨੨॥ ਤਪ ਤੈਂ ਸਾਧਨ ਕੀਨ ਘਨੇਰੇ। ਬਰ ਚਾਹੋ ਜਿਮ ਹੈ ਉਰ ਤੇਰੇ–।ਸੁਨਿ ਬ੍ਰਹਮਾ ਤੇ ਜੁਗ ਕਰ ਜੋਰੇ।ਜਾਚਯੋ ਜਥਾ ਮਨੋ-

---

[1]ਛੱਡੇ ਜਾਣ ਦੀ ਚਾਹ ਹੈ ? । [2]ਰੇਵਾ ਦਾ ਮੈਂ ਪਿਆਰਾ ਪੁੱਤ੍ਰ ਹਾਂ । [3]ਜਗਤ ਵਿਚ ਰੇਵਾ ਨਾਮ ਰੇਵਾਲ ਪਇਆ ਹੋਇਆ ਸੀ । [4]ਕਮਲ ਤੋਂ ਪੈਦਾ ਹੋਕੇ ਕਮਲ ਤੇ ਬੈਠਿਆ । [5]ਇਹ ਤਿੰਨੇ ਵਡੇ ਹਨ । [6]ਦੇਖੋ ਅਗੀ ਅੰਕ ੨੯ । [7]ਬ੍ਰਹਮਾ । [8]ਹੇ ਨਾਗ ਦੇ ਪੁੱਤ੍ਰ ।

*ਪਾਃ–ਸਿਰ ਧਰਯੋ ।

ਰਥ ਮੋਰੇ॥੨੩॥–ਅਧਿਕ ਬਿਭੂਤਿ ਰਾਜਸੀ ਪਾਊਂ। ਨਿਜ ਬਰ ਦੀਜੈ ਰਾਜ ਕਮਾਊਂ–।–ਇਮ ਹੀ ਹੋਇ–ਬਿਰੰਚ[1] ਉਚਾਰਾ। ਬਿਸ਼੍ਵਕਰਮਾ ਤਤਕਾਲ ਹਕਾਰਾ ॥੨੪॥ ਮੰਡਪ ਨਗਰ ਕਰਾਵਨਿ ਕਰਿਯੋ।ਅਬਿ ਮੰਡੀ ਜਹਿਂ ਨਾਮ ਉਚਰਿਯੋ। ਤਿਸ ਕੋ ਮੋਹਿ ਬਨਾਯੋ ਰਾਜਾ।ਅਧਿਕ ਬਿਧਾਯੋ ਰਾਜ ਸਮਾਜਾ ॥ ੨੫ ॥ ਜੀਤੇ ਦੇਸ਼ ਬਿਦੇਸ਼ ਬਿਸਾਲੇ। ਕਰਨੋ ਰਾਜ ਮੈਂ ਬਹੁ ਬਲ ਨਾਲੇ। ਤ੍ਰੇਸ਼ਠ ਜੁਗ ਬੀਤੇ ਇਸ ਰੀਤਿ। ਭੋਗਤਿ ਅਨੰਦ ਰਿਪੁਨਿ ਕਹੁ ਜੀਤ ॥ ੨੬ ॥ ਤਬਿ ਜੱਛਨ ਸੋਂ ਰਣ ਮਮ ਪਰਿਯੋ। ਹਤੇ ਹਜ਼ਾਰਹੁ ਸਨਮੁਖ ਲਰਿਯੋ।ਬਜਨੋ ਲੋਹ ਸੋਂ ਲੋਹ ਕਰਾਰਾ।ਮਚਨੋ ਮਹਾਂ ਸੰਗ੍ਰਾਮ ਅਖਾਰਾ॥੨੭॥ ਜੱਛਨ ਲੱਛਨਿ[2] ਘਾਲਨੋ ਹੇਲਾ।ਕਰਨੋ ਧਕੇਲਨ ਰੇਲ ਰੁ ਪੇਲਾ। ਬਹੁਤਨਿ ਮਿਲਿ ਮੁਝ ਕੋ ਬਧ ਕੀਨੋ। ਰਾਜ ਸਕਲ ਮੇਰੋ ਤਬਿ ਛੀਨੋ ॥੨੮॥ ਜਹਿਂ ਪੂਰਬ ਮੈਂ ਤਪ ਬਹੁ ਤਾਪਾ। ਬਿਧਿ ਬਰ ਤੇ ਤੀਰਥ ਇਹ[3] ਥਾਪਾ। ਲਘੁ ਗਿਰਵਰ ਤਰੁਵਰੁ ਦਲਸਮਸਰ[4]।ਤਰਤਿਫਿਰਤਿਹੇਰਤਿ[5] ਸਭਿਜਲਪਰ* ॥ ੨੯ ॥ ਨਿਹਕਲੰਕ ਅਵਤਾਰ ਨ ਜਾਵਤਿ[6]। ਬਾਸ ਕਰੌਂ ਮੈਂ ਇਸ ਥਲ ਭਾਵਤਿ। ਕਰੁਨਾ ਕਰਿ ਅਬਿ ਤੁਮ ਚਲਿ ਆਏ।ਅਪਨੋ ਦਰਸ਼ਨ ਰੁਚਿਰ ਦਿਖਾਏ॥੩੦॥ਨਰ ਅਵਤਾਰਆਪ ਤੁਮਅਹੋ[7]।ਸਕਲ ਸ਼ਕਤਿਧਰਰਿਪੁਗਨ ਦਹੋ।ਮੈਂ ਅਬਿਪਰਨੋ ਆਪ ਕੀ ਸ਼ਰਨੀ।ਚਹੌਂ ਨਿਖਲ ਬਿਪਤਾਨਿਜ ਹਰਨੀ ॥੩੧॥ ਕ੍ਰਿਪਾ ਕਰਹੁ ਪ੍ਰਭੁ ਬਨੌ ਸਹਾਇਦਾਸ ਜਾਨਿ ਕਰਿ ਲੇਹੁ ਬਚਾਇ। ਜਿਤਿਕ ਸੁਰਾਸੁਰ ਜਗ ਸਮੁਦਾਏ। ਤੁਮ ਨਿਜ ਆਗਯਾ ਬਿਖੈ ਚਲਾਏ ॥ ੩੨ ॥ ਜੋ ਨਹਿਂ ਮਾਨੈ ਸੋ ਤੁਮ ਮਾਰਾ। ਸਭਿ ਪਰ ਹੁਕਮ ਆਪ ਕੋ ਭਾਰਾ।ਜੱਛਨ ਕੋ ਬਲ ਤੇ ਸਮੁਝਾਵੋ।ਬਧਿਓ ਬੈਰ ਬਿਸਾਲ ਮਿਟਾਵੋ[8]॥੩੩ ॥ ਇਮ ਰੁਆਲ† ਕੀ ਬਿਨਤੀ ਸੁਨਿਕੈ। ਸ਼ਰਨਿ ਪਰਨੋ ਅਪਨੀ ਮਨ ਗੁਨਿ ਕੈ ॥ ਸ਼੍ਰੀ ਕਲਗ਼ੀਧਰ ਧਨੁਖ ਸੰਭਾਰਾ। ਤਾਨਨੋਂ ਪਾਨ ਤਾਨ ਤੇ ਭਾਰਾ[9] ॥

[1]ਬ੍ਰਹਮਾਂ ਨੇ। [2]ਲੱਖਾਂ ਹੀ ਜੱਛਾਂ ਨੇ। [3]ਇਹ ਤੀਰਥ (ਰਵਾਲਸਰ)। [4]ਛੋਟੇ ਪਹਾੜ ਨਿੱਕਾਂ ਦੇ ਪੱਤਿਆਂ ਵਤ। [5]ਦਿਖਾਈ ਦਿੰਦੇ ਹਨ। [6]ਨਿਹਕਲੰਕ ਅਵਤਾਰ ਨਹੀਂ ਹੁੰਦਾ ਜਦ ਤਕ। [7]ਨਰ ਰੂਪ ਵਿਚ (ਆਪ ਈਸ਼੍ਵਰ ਦਾ) ਅਵਤਾਰ ਹੋ। [8]ਬੜੇ ਬਲ ਨਾਲ।

*ਘਾਸ ਫੂਸ ਲੱਕੜਾਂ ਦੇ ਢੇਰਾਂ ਪਰ ਮਿੱਟੀ ਪੱਥਰ ਕੱਠੇ ਹੋਕੇ ਤਰਦੇ ਹਨ ਉਨ੍ਹਾਂ ਪਰ ਬੂਟੇ ਬ੍ਰਿੱਛ ਭੀ ਹੋ ਪੈਂਦੇ ਹਨ, ਜਿਨ੍ਹਾਂ ਦੇ ਜੜ੍ਹਾਂ ਦੇ ਜਾਲ ਟਿਠਾਂ ਬੱਝ ਜਾਂਦੇ ਹਨ। ਕਸ਼ਮੀਰ ਦੀ ਡਲ ਝੀਲ ਵਿੱਚ ਇਸੇ ਤਰ੍ਹਾਂ ਬਨਾਵਟੀ ਖੇਤ ਬਨਾਏ ਹੋਏ ਹਨ, ਜਿਨ੍ਹਾਂ ਪਰ ਖੇਤੀ ਹੁੰਦੀ ਹੈ।

†ਇਸ ਤੋਂ ਸਰ ਦਾ ਨਾਮ ਰੁਆਲਸਰ ਹੈ।

॥੩੪॥ ਗਹੀ ਜੋਹ ਜਬਿ ਕਾਨ ਲਗਾਈ। ਚਾਂਪ ਨਾਦ ਬਡ ਭੁਯੋ ਤਦਾਈ। ਤਿਨ ਤੇ ਗਨ ਪਰਬਤ ਅਰੜਾਏ[1]।ਭਏ ਹਲਾਚਲ ਸ਼ਬਦ ਉਠਾਏ॥੩੫॥ ਸਭਿ ਤੇ[2] ਤਬਿ ਅਵਾਜ਼ ਇਮ ਆਈ।'ਰਾਖ ਲੇਹੁ ਹਮ ਤੁਮ ਸ਼ਰਨਾਈ'। ਇਤਨੇ ਬਿਖੈ ਪੁਰਖ ਇਕ ਆਯੋ। ਸਤਿਗੁਰ ਕੇ ਸਨਮੁਖ ਦ੍ਰਿਸ਼ਟਾਯੋ॥ ੩੬॥ਤਨ ਮਹਿੰ ਰੋਮ ਜਟਾ ਸਮ ਜਾਂਹੀ।ਮ੍ਰਿਗ ਕੋ ਚਰਮ ਓਢਿ ਕਰਿ ਤਾਂਹੀ[3]। ਲਾਲ ਬਿਲੋਚਨ ਅੰਗ ਬਡੇਰੇ। ਮੁਖ ਪਰ ਸ਼ਮਸ ਆਇ ਤਿਸ ਬੇਰੇ[4] ॥ ੩੭॥ ਸਮੁਖ ਖਰੋ ਹੁਇ ਬੰਦਨ ਠਾਨੀ। ਹਾਥ ਜੋਰਿ ਬੋਲਯੋ ਇਮ ਬਾਨੀ। 'ਪ੍ਰਭੁ ਜੀ ਅਬਿ ਨਹਿ ਸਮਾ ਤੁਮਾਰਾ। ਇਤ ਆਵਨ ਕੋ ਲੇਹੁ ਬਿਚਾਰਾ ॥ ੩੮॥ ਅਬਿ ਤੁਮ ਗਮਨਹੁ ਆਪਨ ਡੇਰੇ।ਚਿਰੰਕਾਲ ਪੁਨ ਕਰੀਅਹਿ ਫੇਰੇ[5] ॥ ਜਬਿ ਫੈਲੈਗੋ ਪੰਥ ਬਿਸਾਲਾ। ਰਚਯੋ ਖਾਲਸਾ ਜੋ ਸ਼ੁਭ ਚਾਲਾ* ॥ ੩੯॥ ਤਬਿ ਤੁਮ ਜੱਛਨ ਕੇ ਹੁਇ ਨੇਰੇ। ਕਰਨੇ ਭਲੇ ਆਨਿ ਕਰਿ ਡੇਰੇ। ਮੇਰੋ ਸਰਦਧਾਰ ਜਛ ਨਾਮੁ। ਨਾਗਨ ਸੈਗ ਸਦਾ ਸੈਗ੍ਰਾਮੁ ॥੪੦ ॥ ਕਰਤਿ ਰਹੇ ਜਛ ਮਾਰਨ ਮਰਨੋ। ਬਿਜੈ ਪਰਾਜੈ ਹੁਇ ਨਿਤ ਲਰਨੋ। ਕਰਹੁ ਨ ਪੱਖ ਆਪ ਕਿਸ ਕੇਰੇ। ਸਭਿ ਕੋ ਸਾਂਝੇ ਸਦਾ ਬਡੇਰੇ॥੪੧॥ਜਬਿ ਤੁਮ ਐਹੋ ਧਾਮ ਹਮਾਰੇ[6]। ਡੇਰਾ ਕਰਹਹੁ ਲੈ ਦਲ ਭਾਰੇ। ਦਸ ਹਜ਼ਾਰ ਦਲ ਹਮ ਤਬਿ ਦੈ ਹੈਂ। ਪੰਥ ਤੁਮਾਰੇ ਬਿਖੇ ਮਿਲੈ ਹੈਂ ॥੪੨॥ਸਗਰੇ ਕਾਰਜ ਭਲੇ ਸੁਧਾਰੈਂ।ਸ਼ੱਤ੍ਰੂ ਪੰਥ ਕੇ ਸਭਿ ਨਿਰਵਾਰੈਂ। ਲਖਹੁ ਭਵਿੱਖਤ ਏਵ ਬ੍ਰਿਤੰਤ। ਹਮਰੇ ਹੋ ਅਲੰਬ ਭਗਵੰਤਿ[7] ॥ ੪੩ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਰਵਾਲਸਰ' ਪ੍ਰਸੰਗ ਬਰਨਨੰ ਨਾਮ ਖਸ਼ਟਮੋ ਅੰਸੁ ॥ ੬ ॥

੭. [ਮਾਲਵੀਹ ਉਤੇ ਨਾਗਾਂ ਤੇ ਜੱਛਾਂ ਦਾ ਮੇਲ ਕਰਾਇਆ]।

ਦੋਹਰਾ ॥ ਗਨ ਜੱਛਨ ਕੋ ਜੂਥਪਤਿ[8] ਜਥਹਿ ਕਹਯੋ ਇਸ ਭਾਂਤਿ। ਸ਼੍ਰੀ ਕਲਜ਼ੀਧਰ ਸੁਨਿ ਸਕਲ ਬੋਲੇ ਬਚ ਬੱਖਯਾਤ ॥੧॥ ਚੌਪਈ ॥ ਮਹਾਂ ਬੀਰ ਰਸ ਬਿਖੈ ਭਿਗੋਵਾ। ਛਿਮਾ ਕਰਨ ਆਸ਼ੈ ਜਿਸ ਜੋਵਾ।ਅਧਿਕ ਪ੍ਰਤਾਪ ਸੈਗ ਭਰਪੂਰਾ। ਬਿਜੈ ਸਹਿਤ ਬੋਲੇ ਬਚ ਰੂਰਾ ॥੨॥ 'ਜਗ ਮਹਿ ਤੁਰਕਨ ਸੈਨਾ ਅਨਗਨ। ਸਪਤਹੁੰ ਅੰਗ ਸਹਿਤ ਅਤਿ ਦੁਰਜਨ[9]। ਜਿਨ ਤੇ ਕਹੈ

[1]ਗੱਜੇ। [2]ਸਭ(ਪਰਬਤਾਂ)ਵਿੱਚੋਂ। [3]ਤਿਸ ਨੇ। [4]ਹੁਣੇ ਆ ਰਹੀ ਸੀ। (ਅ) ਉਸ ਵੇਲੇ ਆਇਆ [5]ਭਾਵ ਮੁੜਕੇ ਆਉਣਾ। [6]ਭਾਵ ਇੱਥੇ ਫੇਰਾ ਪਾਓਗੇ। [7]ਜਥੇਦਾਰ। [8](ਤੁਰਕ) ਦੁਰਜਨ (ਹਰ ਸਮੱਗ੍ਰੀ ਦੇ) ਸਤਾਂ ਅੰਗਾਂ (ਖਜ਼ਾਨਾ, ਫੌਜ, ਕਿਲ੍ਹੇ ਆਦਿ) ਵਾਲੇ ਹਨ। *ਪਾ—ਜਾਲਾ।

ਮਵਾਸਿ ਨ ਰਹਨੋ। ਸਭਿ ਤੇ ਦੰਡ ਓਜ ਤੇ ਲਹਨੋ॥੩॥ ਦੀਨ ਦਾਸ ਤਿਨ ਕੇ ਥਨਿ ਰਾਊ[1]। ਹੁਕਮ ਕਰਹਿਂ ਇਨ ਪਰ ਮਨ ਭਾਊ। ਜਗ ਮਹਿਂ ਭਯੋ ਅਛੱਤ[2] ਪ੍ਰਤਾਪੁ। ਹੁਤੇ ਸ਼ੱਤ੍ਰੁ ਕੀਨੇ ਸਭਿ ਖਾਪੁ ॥੪॥ਤਿਨ ਤੁਰਕਨਿ ਅਨ ਗਨ ਕੌ ਮਾਰੌਂ। ਇਕ ਸਰ ਸੰਗ ਭਸਮ ਕਰਿ ਡਾਰੌਂ।ਸਾਯੁਧ ਏਕ ਰਹਨ ਨਹਿਂ ਪਾਵੈ। ਛੁਟਨੋ ਬਾਨ ਇਕ ਸਾਥ ਖਪਾਵੈਂ ॥੫॥ ਤਉ ਸਮਾ ਹਮ ਕਲੂ ਬਿਚਾਰਾ। ਬਹੁਰ ਦੇਹਿ ਮਾਨੁਖ ਕੋ ਧਾਰਾ। ਰਹਨ ਭਲੋ ਇਨ ਕੇ ਅਨੁ-ਸਾਰੀ। ਨਹਿਂ ਚਹੀਯਤ ਮਿਰਜਾਦ ਬਿਗਾਰੀ ॥ ੬॥ ਸਨੇ ਸਨੇ ਸਭਿਹੂੰਨਿ ਖਪਾਵੈਂ। ਤੁਰਕ ਨਗਾਰਬੰਦ ਨਹਿ ਪਾਵੈਂ[3]।ਸੁਨਿ ਰੋਵਾਲ ਗੁਰੂ ਕੀ ਬਾਨੀ। ਭਰੀ ਬੀਰਰਸ ਆਪ ਬਖਾਨੀ ॥ ੭ ॥ 'ਅਨੀਕਨੀ'[4] ਲੈ ਸੰਗ ਕਰੋਰ। ਪਹੁਚੌਂ ਆਇ ਆਪ ਕੀ ਓਰ। ਸੈਨ ਭਯਾਨਕ ਬਨਹਿਂ ਭੁਜੰਗੀ। ਸੁਨਹੁ ਪਿਤਾ ਜੀ ਹੁਇ ਇਕ ਰੰਗੀ ॥੮॥ ਜਬਹਿ ਸਮਾ ਪਹੁਂਚੈਗੋ ਆਈ। ਸ਼ੱਤ੍ਰੁਨਿ ਸਨ ਤਬਿ ਕਰੌਂ ਲਰਾਈ। ਜੀਤੌਂ ਰੀਪੂਬ ਦੇਸ਼ ਬਿਸਾਲਾ[5]। [illegible] ਤਿਸ ਕਾਲਾ ॥੯॥ ਗਰਦਸ਼ ਕਰੌਂ[6] ਤੁਰਕ ਸੰਘਾਰ[7]। ਨਹੀਂ ਰਹਿਨ ਪਾਵੈ ਤਿਸ ਬਾਰ। ਬਰਖ ਪਚਾਸ ਰਾਜਨਾ ਕਰੌਂ[8]। ਸਾਗਰ ਲਗ ਪ੍ਰਤਾਪ ਜਸ ਧਰੌਂ ॥ ੧੦॥ ਜੋ ਕਪੀਸ਼ ਰੀਪੂਬ[9] ਕੀ ਸੰਤਤਿ। ਜ਼ਿਮੀ ਦਬਾਇ ਲੈਂਘਗੀ ਸੰਤਤਿ। ਧਰਹਿ ਮਲੇਛ ਭਾਵ ਜੋ ਤਨ ਮੈਂ। ਸਭਿਨਿ ਪਲਾਇ ਦੇਯ ਹੌਂ ਰਨ ਮੈਂ ॥ ੧੧ ॥ ਪੰਥ ਖਾਲਸਾ ਰਾਖਿ ਦਿਖਾਵੌਂ। ਤੇਜ ਬਿਲੰਦ ਜਗਤ ਬਿਦ-ਤਾਵੌਂ। ਕਰੌਂ ਬਜਾਹ ਲੈ ਮਦਨਾਂ[10]ਨਾਰੀ।ਪੁੱਤ੍ਰ ਉਪਾਵੌਂ ਦੈ ਬਲ ਭਾਰੀ॥੧੨॥ ਜਬਿ ਵਹਿ ਰਾਜ ਸਾਜ ਪਰ ਔਹੌਂ।ਤਬਿ ਸਰੀਰਆਪਨ ਤਜਿ ਦੈਹੌਂ[11]।ਮੁਝ ਪੀਛੇ ਬਡ ਹੋਇ ਲਰਾਈ। ਖੰਡਨ ਕਰੈਂ ਪ੍ਰਜਾ ਸਮੁਦਾਈ[12] ॥੧੩॥ ਬਿਕ

---

[1]ਰਾਜੇ ਦੀਨ ਹੋ ਕੇ ਤਿਨ੍ਹਾਂ ਦੇ ਦਾਸ ਬਣ ਰਹੇ ਹਨ। [2]ਜਿਸ ਦਾ ਕੋਈ ਵੈਰੀ ਨਾ ਹੋਵੇ। [3]ਨਗਾਰ ਬੰਦ ਨਾ ਰਹਿਣ ਤੋਂ ਭਾਵ ਹੈ ਤੁਰਕ ਪਾਤਸ਼ਾਹ ਕੋਈ ਨਹੀਂ ਰਹੇਗਾ, ਜਿਸ ਅੱਗੇ ਨਗਾਰਾ ਵੱਜ ਸਕੇ। [4]ਫੌਜ, ਅਨੀਕਨੀ ਕਟੋਰ=ਕਟੋੜ ਫੌਜ। (ਅ) ਉਂਜ ਅੱਹਣੀ ਯਾ ਸਾਰੀ ਜਿਨਾਂ ਦੇ ਦਸਵੇਂ ਹਿੱਸੇ ਨੂੰ ਅਨੀਕਨੀ ਕਹਿੰਦੇ ਹਨ।ਜਿਸ ਵਿਚ ੨੧੮੭ ਹਾਥੀ, ੨੧੮੭ ਰਥ, ੬੫੬੧ ਘੋੜੇ ਤੇ ੧੦੯੩੫ ਪੈਦਲ ਹੋਣ। [5]ਭਾਵ ਪਰੀਵਰਤਨ ਕਰਾਂਗਾ। (ਅ) ਗਰਦ ਵਿਚ ਦਲਾ-ਵਾਂਗਾ। [6]ਮਾਰਕੇ। [7]ਭਾਵ ਰਾਜ ਕਰੂੰਗਾ। [8]ਸੋ ਸਾਖੀ ਦੇ ਗਿਆਨੀ ਇਸ ਦਾ ਭਾਵ ਅੰਗਰੇਜ਼ ਦੱਸਦੇ ਹਨ ਇਹੋ ਹੀ ਅਰਥ ਸਰ ਸ: ਅਤਰ ਸਿੰਘ ਜੀ ਨੇ ਕੀਤਾ ਹੈ [ਦੇਖੋ 'ਸਾਖੀ ਬੁਕ' ਦਾ ਸਫਾ ੮੧]। [9]ਨਾਮ। [10]ਮੈਂ ਤਿਆਗ ਦਿਆਂਗਾ। [11]ਸਾਰੀ ਪਰਜਾ ਦੀ ਰੰਡ ਕਰਲਊ।

ਸੁਤ ਕੋ ਹੁਇ ਰਾਜ ਵਿਸ਼ੇਸ਼ੂ। ਦੇਸ਼ ਕਾਮਗੜ[1] ਲਗੋਂ ਅਸ਼ੇਸ਼ੂ। ਦਿੱਲੀ[2] ਤੀਰਥ ਬਡੋ ਪ੍ਰਯਾਗੂ[3]। ਜਹਿਂ ਲਗ ਪੂਰਬ ਕੇਰ ਵਿਭਾਗੂ[4] ॥੧੪॥ ਸਭਿ ਕੋ ਰਾਜ ਕਰੈ ਮਮ ਨੰਦ। ਸੁਜਸ ਪ੍ਰਤਾਪ ਵਧਾਇ ਬਿਲੰਦ। ਸਿੰਧ ਮਹਾਂ ਨਦ ਬਹਤਿ ਝਨਾਊ[5]। ਰਾਵੀ ਸਤੁੱਦ੍ਰਵ ਲਗੋ ਪ੍ਰਭਾਊ[6] ॥ ੧੫ ॥ ਦੁਤੀਏ ਨੰਦਨ ਕੋ ਹੁਇ ਰਾਜ। ਵਧਹਿ ਬਿਭੂਤਿ ਬਿਸਾਲ ਸਮਾਜ। ਪੁਰਿ ਕਸ਼ਮੀਰ ਸੁ ਪਸ਼ਚਮ ਦਿਸ਼ ਕੋ। ਸਭਿ ਮਹਿਂ ਰਾਜ ਹੋਇ ਹੈ ਤਿਸ ਕੋ ॥ ੧੬ ॥ ਵਰਨ ਆਲਮੀ ਕਰੈ ਉਚਾਰਾ[7]। ਇਮ ਕਹਿ ਗੁਰ ਕੇ ਸੰਗ ਸਿਧਾਰਾ। ਸਰਦਧਾਰ ਬਿਨਤੀ ਕਹਿ ਐਸੀ। 'ਹੇ ਪ੍ਰਭੂ ! ਮੁਝ ਕੋ ਆਗਯਾ ਕੈਸੀ ? ॥੧੭॥ਮਹਾਰਾਜ ਧਨਪਤ ਅਲਿਕੇਸ਼[8]। ਤਿਸ ਪ੍ਰਤਿ ਕਹੀਅਹਿ ਕੁਛ ਸੰਦੇਸ। ਤਿਸ ਕੋ ਪਠਨੋ[9] ਆਪ ਢਿਗ ਆਯੋ। ਜਿਮ ਭਾਖਨੋ ਮੈਂ ਆਨਿ* ਸੁਨਾਯੋ ॥੧੮॥ ਤੁਮ ਜਿਮ ਕਹੋ ਸੁਨਾਵਨ ਕਰਿਹੂੰ। ਸਕਲ ਜੱਛ ਰਾਵਰਿ ਅਨੁਸਰਹੂੰ। ਨਤੁ ਮੈਂ ਗਮਨੋਂ ਸੰਗ ਤੁਮਾਰੇ। ਚਲਿ ਅਨੰਦਪੁਰਿ ਕਰਹੁ ਉਚਾਰੇ'॥੧੯॥ ਸੁਨਿਕੈ ਸ਼੍ਰੀ ਮੁਖ ਬਚਨ ਉਚਾਰੇ। 'ਸਰਦਧਾਰ ! ਅਬਿ ਹਟਹੁ ਪਿਛਾਰੇ। ਕਹਹੁ ਕੁਬੇਰ ਸੰਗ ਸੰਦੇਸ਼। ਕਰਿ[9] ਅਨੰਦਪੁਰਿ ਜੰਗ ਵਿਸ਼ੇਸ਼ ॥੨੦॥ ਪੁਨ ਚਮਕੌਰ ਕਰਹਿਂ ਘਮਸਾਨਾ। ਬਹੁਰ ਮੁਕਤਿਸਰ ਕਰਿ ਅਰਿ ਹਾਨਾ। ਹਿੰਦੂ ਧਰਮ ਸਥਾਪਨ ਕਰਿਕੈ। ਬਹੁ ਤੁਰਕਨਿ ਕੇ ਪ੍ਰਾਨ ਨਿਕਰਿਕੈ॥੨੧॥ ਪੰਥ ਤੁਰਕ ਕੋ ਅਧਿਕ ਵਿਰੋਧ। ਕਰੈਂ ਖਪਾਵਨ ਨੀਕੇ ਸੋਧਿ। ਅਵਰੰਗ ਜੋ ਮੁਹੰਮਦੀ ਭਾਰੀ।ਤਿਸ ਬਿਨਾਸ਼ਿਕੈ ਭਲੀ ਪ੍ਰਕਾਰੀ ॥੨੨॥ ਪੁਨ ਹਮ ਦੱਖਣ ਕੋ ਚਢਿ ਜੈ ਹੈਂ। ਤਹਾਂ ਪਹੁੰਚ ਪਰਲੋਕ ਸਿਧੈ ਹੈਂ[9]। ਪੁਨ ਰਿਵਾਲ ਸੰਗ ਕਹਨੋ ਗੁਸਾਈਂ। 'ਅਬਿ ਬਿਰੋਧ ਤੁਮ ਦੇਹੁ ਮਿਟਾਈ ॥ ੨੩ ॥ ਚਿਰੰਕਾਲ ਕਰਿ ਚੁਕੇ ਲਰਾਈ। ਦਿਸ਼ ਦੋਨਹੁੰ ਤਿਮ† ਹੀ ਬਨਿ ਆਈ। ਸਮਾ ਪਾਇ ਨਿਜ ਲੀਜੈ ਰਾਜੂ। ਭੋਗਹੁ ਐਸ਼ਵਰਜ ਰਾਜ ਸਮਾਜੂ ॥ ੨੪ ॥ ਨਾਹਕ ਰਣ ਰਚਿ ਵਸਹੁ ਕਲੇਸ਼ੂ।ਦਿਸ਼ਿ ਦੋਨਹੁੰ ਤਜਿ ਦ੍ਵੈਸ਼ ਅਸ਼ੇਸ਼ੂ'। ਇਮ ਹੀ ਸਰਦਧਾਰ ਸਮੁਝਾਯੋ। ਕਹਿ ਰਿਵਾਲ ਤਿਹ ਸੰਗ ਮਿਲਾਯੋ ॥ ੨੫ ॥ [10]ਕਹੋ

---

[1]ਨਾਮ ਦੇਸ਼। [2]ਇਲਾਹਾਬਾਦ। [3]ਪੂਰਬ ਦਾ ਹਿੱਸਾ ਹੈ। [4]ਜਿਥੇ ਮਹਾਂਨਦ ਸਿੰਧ ਤੇ ਝਨਾਉ ਵਹਿੰਦੇ ਹਨ। (ਅ) ਬਿਹਥ=ਜੇਹਲਮ। [5]ਤਕ ਪ੍ਰਤਾਪ ਹੋਵੇਗਾ (ਮੇਰੇ ਪੁੱਤ੍ਰ ਦਾ)। [6](ਉਹ ਆਪਣਾ) ਵਰਣ ਆਲਮੀ ਕਹਾਵੇਗਾ। [7]ਕੁਵੇਰ (ਜੋ ਹੈ)। [8]ਤਿਸ ਦਾ ਭੇਜਿਆ ਹੋਇਆ। [9](ਅਸੀਂ) ਕਰਕੇ। [10]ਗੁਰ ਜੀ ਨੇ ਕਿਹਾ।

*ਪਾਃ—ਆਖਿ। †ਪਾਃ—ਇਮ।

ਕੁਬੇਰ ਸੰਗ ਸਮੁਝਾਇ।ਨਾਗਨ ਸਾਥ ਬਿਰੋਧ ਮਿਟਾਇ। ਹਮਰੇ ਕਹੇ ਸੰਧਿ ਕਰਿ ਲੀਜੈ। ਨਾਹਕ ਸੰਘਰ ਨਾਂਹਿ ਕਰੀਜੈ' ॥੨੬॥ ਸੁਨਿ ਰਿਵਾਲ ਪੁਨ ਉਚਰਨਿ ਕੀਨ। 'ਮੈਂ ਤੁਮਰੋ ਬਚ ਸਿਰ ਧਰਿ ਲੀਨ। ਪ੍ਰਥਮ ਬਖੇਰਾ ਮੈਂ ਨਹਿੰ ਕਰੌਂ। ਜੱਛ ਹੈਂਕਾਰੇ ਤੇ ਨਹਿੰ ਟਰੌਂ' ॥੨੭॥ ਸ਼੍ਰੀ ਮੁਖ ਕਹਯੋ 'ਹਮਾਰੋ ਬੈਨ। ਦਿਢ ਕੁਬੇਰ ਮਾਨਹਿੰ ਚਿਤ ਚੈਨ[1]। ਜਿਮ ਤੂੰ ਕਹੀ ਹਮਾਰੀ ਮਾਨੈਂ। ਤੁਝ ਤੇ ਦਸਗੁਨ ਸੋਂ[2] ਮਨਮਾਨੈ' ॥੨੮॥ ਇਮ ਕਹਿ ਦੋਨੋ ਸੰਗ ਮਿਲਾਏ। ਤਬਿ ਰਿਵਾਲ ਉਰ ਬਹੁ ਹਰਿਖਾਏ। ਹਾਥ ਜੋਰਿ ਕਰਿ ਗਾਥ ਸੁਨਾਈ। ਇਕ ਸੰਮਤ ਅਪਦਾ ਤੁਮ ਪਾਈ[3] ॥ ੨੯ ॥ ਅਨਿਕ ਬਿਧਨ ਕੋ ਉਠਹਿੰ ਕਲੇਸ਼ੁ। ਬਿਪਤਾ ਤੁਮ ਕੋ ਪਰਹਿ ਵਿਸ਼ੇਸ਼ੁ। ਤਬਿ ਮੈਂ ਮਿਲੌਂ ਆਇ ਇਕ ਬਾਰੀ। ਤਿਸ* ਕੋ ਕਾਰਨ ਕਰੌਂ ਉਚਾਰੀ ॥ ੩੦ ॥ ਗਾਇੱਤ੍ਰੀ ਸਭਿ ਬੇਦਨ ਮਾਤਾ। ਤਿਸ ਕੇ ਰਿਦੇ ਕੋਪ ਉਪਹਾਤਾ[4]†।–ਮੋਰੋ ਕਰਸੋ ਗੁਰੂ ਅਪਮਾਨਾ। ਅੰਗੀਕਾਰ ਕਰਨ ਨਹਿੰ ਠਾਨਾ‡ ॥੩੧॥ ਨਹੀਂ ਪੰਥ ਮੈਂ ਦਿਯ ਉਪਦੇਸ਼ੁ। ਮੋਹਿ ਬਿਸਾਰਸੋ ਰਿਦੈ ਅਸ਼ੇਸ਼ੁ[5]। ਸਰਬ ਮ੍ਰਿਯਾਦ ਸਥਾਪਨ ਕੀਨਿ। ਹਿੰਦੂ ਧਰਮ ਧਰਿ ਰਖਸੋ ਪ੍ਰਬੀਨ ॥੩੨॥ ਏਕ ਮੋਹਿ ਕਉ ਰਿਦੈ ਬਿਸਾਰਾ–। ਯਾਂਤੇ ਰਿਸ ਕਰਿ ਸ੍ਰਾਪ ਉਚਾਰਾ§।–ਭੋਗਹੁ ਬਿਪਤਾ ਸੰਮਤ ਏਕੂ–। ਇਹ ਕਾਰਨ ਹੈ ਜਲਧਿ ਬਿਬੇਕੂ ! ॥ ੩੩ ॥–ਪਾਹੁਲ ਦਈ ਪੰਥ ਉਪਜਾਏ। ਆਪ ਲਈ ਪਾਹੁਲ ਹਰਿਖਾਏ। ਮੇਰੇ ਬਿਨਾ ਕੀਨਿ ਸਭਿ ਕਾਰਾ–। ਯੌਂ ਬਿਚਾਰ ਕਰਿ ਕੋਪ ਉਚਾਰਾ ॥ ੩੪ ॥ ਯਾਂਤੇ ਤੁਮ ਸੁਚੇਤ ਨਿਤ ਰਹੀਯਹਿ। ਸ੍ਰਾਪ ਗਾਇੱਤ੍ਰੀ ਕੋ ਉਰ ਲਹੀਯਹਿ।ਸਮੇ ਸਮੇ ਮੈਂ ਪਹੁੰਚਿ ਮਿਲੌ ਹੌਂ। ਤੁਮਰੇ ਬਾਕ ਸੁਨੌਂ, ਉਚਰੌ ਹੌਂ[6] ॥ ੩੫ ॥ ਇਸ ਪ੍ਰਕਾਰ ਕਰਿ ਕੈ ਸੰਬਾਦਾ। ਦੋਨੋ ਹਟੇ ਰਿਦੇ ਅਹਿਲਾਦਾ। ਪਦ ਅਰਬਿੰਦ ਬੰਦਨਾ ਕਰਿਕੈ। ਗਏ ਆਪਨੇ ਥਾਨ ਸਿਧਰਿਕੈ॥੩੬॥ਸਰਦਧਾਰ ਜਛ ਅਲਕਾ ਪੁਰੀ[7]।ਮਿਲਿ ਕੁਬੇਰ ਕੋ¶

[1]ਕੁਬੇਰ ਬੜੀ ਪ੍ਰਸੰਨਤਾ ਨਾਲ ਮੰਨੇਗਾ। [2]ਭਾਵ ਕੁਬੇਰ। [3]ਇਕ ਸਾਲ ਆਪ ਨੇ ਅਪਦਾ ਪਾਵਣੀ ਹੈ। [4]ਉਪਜਿਆ। [5]ਸਾਰਿਆਂ ਦੇ ਰਿਦੇ ਵਿੱਚੋਂ। [6]ਸੁਣਾਂਗਾ ਤੇ ਉਚਰਾਂਗਾ। [7]ਕੁਬੇਰ ਦੀ ਪੁਰੀ (ਗਿਆ)। *ਪਾਃ–ਇਸ। †ਪਾਃ–ਉਪਰਾਤਾ, ਉਮਹਾਤਾ। ‡ਪਾਃ–ਮਾਨਾ।

§ਇਹ ਖਿਆਲ ਬੀ ਕਿਸੇ ਗੁੱਸੇ ਖਾਧੇ ਬ੍ਰਹਮਣ ਆਖੇਪਕਾਰ ਦਾ ਸੋ ਸਾਖੀ ਵਿਚੋਂ ਹੀ ਕਵਿ ਜੀ ਨੇ ਲੈਕੇ ਲਿਖ ਦਿੱਤਾ ਹੈ ਤੇ ਪੜਚੋਲ ਨਹੀਂ ਕੀਤੀ ਕਿ ਗਾਯਤ੍ਰੀ ਅਰ ਉਪਨਿਖਦ ਅਰ ਸਾਰੇ ਉੱਦ ਤੋਂ ਉੱਚੇ ਖਿਆਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੱਧੀ ਅੱਧੀ ਤੁਕ ਵਿਚ ਆਏ ਹਨ। ਜਪਜੀ ਦਾ ਮੂਲ ਮੰਤ੍ਰ ਗਾਯਤ੍ਰੀ ਤੋਂ ਵਿਸ਼ੇਸ਼ ਮੰਤ੍ਰ ਹੈ। ¶ਪਾਃ–ਸੋਂ।

ਸਭਿ ਸੁਧ ਕਰੀ। ਸਤਿਗੁਰ ਕੋ ਸੰਦੇਸ ਸੁਨਾਏ। ਸੁਨਿ ਧਨਪਤਿ[1] ਮਨ ਮਹਿ ਹਰਖਾਏ ॥ ੩੭ ॥ ਬੈਰ ਭਾਵ ਨਾਗਨ ਸੰਗ ਛੋਰਾ। ਮਿਲੇ ਮੇਲ ਹਿਤ ਕਰਿ ਸੁਖ ਓਰਾ[2]।ਇਸ ਪ੍ਰਕਾਰ ਤਹਿੰ ਭਯੋ ਪ੍ਰਸੰਗ*। ਸਤਿਗੁਰ ਪੰਚ ਸਿੰਘ ਲੈ ਸੰਗ ॥੩੮॥ ਪਰਬਤ ਪਰ ਤੇ ਉਤਰਤਿ ਭਏ। ਸਿਵਰ ਆਪਨੇ ਆਵਨ ਕਏ। ਚਾਰਹੁ ਸਾਹਿਬਜ਼ਾਦੇ ਹਰਖੇ। ਮੇਲਾ ਹੇਰਤਿ ਤੀਰਥ ਪਰਖੇ। ੩੯ ॥

---

[1]ਕੁਬੇਰ। [2]ਦੋਹੀਂ ਪਾਸੀਂ ਪ੍ਰੇਮ ਕਰਕੇ।

*ਇਹ ਕਥਾ ਪੌਰਾਣਕ ਤ੍ਰੀਕੇ ਦੀ ਹੈ, ਜੱਛ ਤੇ ਨਾਗ ਕੁਛ ਦੇਵਤਿਆਂ ਦੇ ਲੱਛਣ ਤੇ ਕੁਛ ਮਨੁੱਖਾਂ ਦੇ ਲੱਛਣਾ ਨਾਲ ਮਿਲਦੀ ਰਲਵੀਂ ਗਲ ਬਾਤ ਆਈ ਹੈ। ਜੱਛ ਇਕ ਪ੍ਰਕਾਰ ਦੇ ਦੇਵਤੇ ਮੰਨੇ ਗਏ ਹਨ ਤੇ ਨਾਗ ਕੱਸਪ ਦੀ ਉਲਾਦ ਕੱਦ੍ਰੂ ਤੋਂ ਮੰਨੇ ਗਏ ਹਨ। 'ਰਵਾਲ' ਨਾਗਾਂ ਦਾ ਰਾਜਾ ਤੇ ਸਰਦਧਾਰ ਜੱਛਾਂ ਦੇ ਰਾਜੇ ਦਾ ਵਜ਼ੀਰ ਜਾਪਦਾ ਹੈ।

ਇਸ ਪ੍ਰਕਾਰ ਦੀ ਕਥਾ ਵਿਚੋਂ ਅਸਲੀਅਤ ਲੱਭਣੀ ਕਠਨ ਹੈ, ਜਦ ਤਕ ਵਿਸ਼ੇਸ਼ ਖੋਜ ਨਾਲ ਕੋਈ ਹੋਰ ਸਾਮਾਨ ਰੌਸ਼ਨੀ ਪਾਉਣ ਵਾਲੇ ਨਾ ਮਿਲਣ। ਇਹ ਜਾਪਦਾ ਹੈ ਕਿ ਰੇਵਾਲ ਜੋ ਰੈਵਾ ਦਾ ਪੁੱਤ੍ਰ ਨਾਗਵੰਸ਼ੀ ਦੱਸਿਆ ਹੈ, ਉਸ ਨਾਗਵੰਸ਼ ਤੋਂ ਮੁਰਾਦ 'ਸ਼ਾਕਾ ਕੁਲ' ਦੀ ਨਾਗ ਜ਼ਾਤੀ ਤੋਂ ਹੈ, ਜੋ ਹਿਮਾਲਯ ਦੇ ਦੂਸਰੇ ਪਾਸੇ ਰਹਿੰਦੀ ਸੀ, ਇਹ ਹਿੰਦ ਦੇ ਇਸ ਪਾਸੇ ਪਹਾੜਾਂ ਵਿਚ ਆਕੇ ਰਾਜੇ ਹੋਏ। ਮੈਦਾਨਾਂ ਵਿਚ ਬੀ ਇਨ੍ਹਾਂ ਦਾ ਰਾਜ ਰਿਹਾ। ਬਿੱਕ੍ਰਮੀ ਸੰਮਤ ਦੀ ਤੀਸਰੀ ਸਦੀ ਤਕ ਇਨ੍ਹਾਂ ਦੇ ਰਾਜ ਸਮਿਆਂ ਦੇ ਸਿੱਕੇ ਮਿਲਦੇ ਹਨ, ਜਿਨ੍ਹਾਂ ਪਰ ਰਾਜਿਆਂ ਦੇ ਨਾਮ 'ਦੇਵ ਨਾਗ' 'ਰਣਪਤਿ ਨਾਗ' ਆਦਿ ਕਰਕੇ ਮਿਲਦੇ ਹਨ। ਇਲਾਹਾਬਾਦ ਦੇ ਕਿਲੇ ਦੇ ਸ਼ਿਲਾ ਲੇਖ ਤੋਂ ਪਤਾ ਲਗਦਾ ਹੈ ਕਿ 'ਸਮੁਦ੍ ਗੁਪਤ' ਨੇ 'ਰਣਪਤਿ ਨਾਗ' ਤੇ ਫਤਹ ਪਾਈ। ਗੋਯਾ 'ਗੁਪਤ' ਕੁਲ ਨੇ 'ਨਾਗ' ਕੁਲ ਜਿੱਤੀ। ਸਿਕੰਦਰ ਦੇ ਹਮਲੇ ਵੇਲੇ ਟੈਕਸਿਲਾ ਦਾ ਰਾਜਾ ਬੀ 'ਨਾਗ' ਵੰਸ਼ੀ ਸੀ, ਜਿਸ ਦਾ ਵੈਰ ਆਰੀਆ ਕੁਲ ਦੇ ਰਾਜਾ ਪਰੁਰਵਸ ਨਾਲ ਸੀ ਤੇ ਇਹ ਨਾਗ ਸਿਕੰਦਰ ਨਾਲ ਰਲਕੇ ਉਸ ਦੇ ਵਿਰੁੱਧ ਚੜ੍ਹਿਆ ਸੀ। ਇਹ ਨਾਗ ਜ਼ਾਤੀ ਦੇ ਰਾਜੇ ਸੱਪਾਂ ਦਾ ਚਿੰਨ੍ਹ ਧਾਰਦੇ ਤੇ ਸੱਪਾਂ ਨੂੰ ਪੂਜਦੇ ਬੀ ਸਨ, ਇਹ ਪੂਜਾ ਸਿਕੰਦਰ ਨੇ ਟੈਕਸਿਲਾ ਵਿਚ ਤੱਕੀ ਸੀ। ਤਿੱਬਤ ਦੇ ਲੋਕ ਹੁਣ ਤਕ ਅਪਣੀ ਬੋਲੀ ਨੂੰ ਨਾਗ ਭਾਸ਼ਾ ਕਹਿੰਦੇ ਹਨ। ਪਹਾੜਾਂ ਵਿਚ ਨਾਗ ਤੇ ਨਾਗਾ ਜ਼ਾਤੀ ਦੇ ਲੋਕ ਵਸਦੇ ਹਨ। ਸੋਂ ਇਉਂ ਪ੍ਰਤੀਤ ਦੇਂਦਾ ਹੈ ਕਿ ਰਿਵਾਲ ਤੇ ਮੁਰਾਦ ਨਾਗ ਜ਼ਾਤੀ ਦੇ ਰਾਜਾ ਦੀ ਹੈ ਅਤੇ ਜੱਛ ਤੋਂ ਮੁਰਾਦ ਦੇਵਤਾ ਦੀ ਹੈ ਤੇ ਆਰੀਆ ਆਪ ਨੂੰ ਦੇਵਤਾ ਮੰਨਦੇ ਰਹੇ ਹਨ। ਸੋ ਆਰੀਆ ਕੁਲ ਤੋਂ ਮੁਰਾਦ ਹੈ ਯਾਂ ਜੱਖ ਤੇ ਜੱਛ ਪਾਠ ਦੱਛ ਦੀ ਥਾਂ ਭੁੱਲ ਨਾਲ ਹੋ ਗਿਆ ਹੈ, ਇਹ ਭੁਲ ਸੋ ਸਾਖੀ ਦੇ ਲਿਖਾਰੀ ਦੀ ਹੋਵੇ ਤਾਂ ਅਚਰਜ ਨਹੀਂ ਜੱਛ ਯਾ ਦੱਛ ਤੋਂ ਮੁਰਾਦ ਆਰੀਆ ਕੁਲ ਦੀ ਜਾਪਦੀ ਹੈ। ਆਰੀਆ ਕੁਲ ਤੇ ਨਾਗ ਕੁਲ ਦੋਹਾਂ ਦਾ ਵੈਰ ਰਿਹਾ ਹੈ ਤੇ ਸੰਗ ਜੁੱਧ ਹੁੰਦੇ ਰਹੇ ਹਨ। ਅਕਸਰ ਕਥਾ ਤੇ ਰਵਾਇਤਾਂ ਇਨ੍ਹਾਂ ਦੇ ਪਰਸਪਰ ਅਨੇਕਾਂ ਜੁੱਧਾਂ ਦੇ ਪੁਰਾਣੇ ਪ੍ਰਸੰਗ ਹਨ। ਪੰਜਾਬ ਦੇ ਉੱਤਰੀ ਪਹਾੜਾਂ ਵਿਚ ਰਾਜਪੂਤ (ਜੋ ਖਤਰੀ ਤੇ

(ਬਾਕੀ ਟੂਕ ਵਾਲੇ ਅਗਲੇ ਪੰਨੇ ਤੇ ਜਾਂਦੀ ਹੈ)

ਮਾਤਾ ਗੁਜਰੀ ਕੀਨਿ ਸ਼ਨਾਨ। ਕੀਨਾਸ ਕੰਚਨ ਕੋ ਬਹੁ ਦਾਨ। ਬਸਤ੍ਰ ਬਿਭੂਖਨ ਜੀਤੋ ਆਦਿ। ਦੈ ਕਰਿ ਗੁਰ ਮਹਿਲਾ ਅਹਿਲਾਦ ॥੪੦॥ ਸਰਬ ਅਨੰਦ ਬਿਲੰਦ ਕਰੇਤੇ। ਸਤਿਗੁਰ ਮਹਿਮਾ ਉਰ ਪਰਖੰਤੇ। ਕੇਤਿਕ ਦਿਵਸ ਥਿਰਸੋ ਤਹਿੰ ਡੇਰਾ।ਦੇਸ਼ ਗਿਰਿਨ ਕੋ ਫਿਰਿ ਫਿਰਿ ਹੇਰਾ॥੪੧॥ਪੁਨ ਸਤਿਗੁਰ ਕਰਿ ਕੂਚ ਪਧਾਏ। ਸਕਲ ਖਾਲਸਾ ਹੋਯਹੁ ਤਯਾਰੇ। ਬਾਜਿ ਉਠਸੋ ਰਣਜੀਤ ਨਗਾਰਾ। ਗਿਰਵਰ ਕੋ ਮਗ ਪ੍ਰਭੂ ਪਧਾਰਾ ॥੪੨॥ ਚਢੀ ਪਾਲਕੀ ਗੁਜਰੀ ਚਲੀ। ਸਨੇ ਸਨੇ ਗਿਰ ਮਗ ਬਿਧਿ ਭਲੀ। ਤੀਨਹੁੰ ਗੁਰ ਮਹਿਲਾ ਚਢਿ ਡੋਰੇ। ਗਮਨ ਕੀਨ ਆਨੰਦਪੁਰਿ ਓਰੇ ॥ ੪੩ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਰਿਵਾਲ' ਪ੍ਰਸੰਗ ਬਰਨਨੰ ਨਾਮ ਸਪਤਮੋਂ ਅੰਸੂ ॥ ੭ ॥

੮. [ਮੰਡੀ ਪਤੀ ਪਾਸ ਫੇਰਾ]।

ਦੋਹਰਾ ॥ ਮੰਡੀਪਤਿ ਮਹਿਪਾਲ ਕੋ ਸੁਧ ਕੀਨੀ ਕਿਨ[1] ਆਇ। 'ਅਬਿ ਲੌ ਗੁਰ ਡੇਰਾ ਤਹਾਂ ਚਮੂੰ ਸੰਗ ਸਮੁਦਾਇ' ॥੧॥ ਚੌਪਈ ॥ ਸੁਨਿ ਕਰਿ ਅਪਨੇ ਰਿਦੇ ਬਿਚਾਰੀ[2]।—ਗੁਰ ਆਨੋਂ ਇਸ ਪੰਥ ਮਝਾਰੀ। ਮਿਲੋਂ ਜਾਇ ਤਹਿੰ ਨਿਜ ਸੰਗ ਲਯਾਊਂ। ਨਿਜ ਪੁਰਿ ਮਹਿੰ ਡੇਰਾ ਉਤਰਾਊਂ ॥ ੨॥ ਸੇਵਾ ਕਰੋਂ ਪ੍ਰੀਤ ਕੋ ਧਰਿ ਕੈ। ਦੀਨਦੁਨੀ ਸੁਖ ਪੈ ਹੋਂ ਕਰਿ ਕੈ[3]। ਸ੍ਰੀ ਮੁਖਿ ਤੇ ਜਿਮ ਬਾਕ ਬਖਾਨੈਂ। ਹੋਇ ਸੁ ਨਿਸ਼ਚੇ ਸਭਿ ਜਗ ਜਾਨੈ—॥੩॥ ਕਰਿ ਇੱਛਾਦਿ

---

[1]ਕਿਸੇ ਨੇ। [2]ਮੰਡੀਪਤੀ ਨੇ। [3](ਫੇਰਾ) ਕਰਕੇ।

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਆਰੀਆ ਮੰਨੇ ਜਾਂਦੇ ਹਨ)ਇਨ੍ਹਾਂ ਪਹਾੜਾਂਤੇ ਜਾ ਚੜ੍ਹੇ ਤੇ ਨਾਗ ਜ਼ਾਤੀਆਂ ਤੋਂ ਰਾਜ ਖੁਹਕੇ ਆਪਣੇ ਰਾਜ ਕੈਮ ਕੀਤੇ, ਇਨ੍ਹਾਂ ਘਮਸ਼ਾਨਾਂ ਦੇ ਪ੍ਰਸੰਗ ਐਉਂ ਕਹਾਣੀਆਂ ਬਣ ਗਏ। ਇਹ ਜੁੱਧ ਜੰਗ ਇਸਸਮੇਂ ਤਕ ਬੀ ਰਹੇ ਹਨ,ਸੋ ਇਹ ਕੋਈ ਉਸਸਮੇਂ ਦੀਆਂ ਭੁੱਲੀਆਂ ਟੁਕੀਆਂ ਰਵਾਇਤਾਂਹੈਨ।

ਇਸ ਤੋਂ ਕਿਆਸ ਇਹ ਬੀ ਹੋ ਸਕਦਾ ਹੈ ਕਿ ਰਵਾਲਸਰ ਤੇ ਦੂਰ ਦੂਰ ਦੇ ਪਹਾੜੀ ਰਾਜਿਆਂ ਤੇ ਦੋਹਾਂ ਕਿਸਮਾਂ ਦੇ ਰਾਜਿਆਂ ਦਾ ਇਕੱਠ ਸੀ ਚਾਹੇ ਨਾਗ ਵੰਸ਼ਜ਼ ਰਾਜੇ ਥੋੜੇ ਸਨ ਪਰ ਪ੍ਰਜਾ ਵਿਚ ਅਨਆਰਯਾ ਕੁਲ ਬਵੇਰੀ ਸੀ। ਸੋ ਪਹਿਲਾਂ ਰਾਜਪੂਤ ਰਾਜਿਆਂ ਦਾ ਸਤਿਗੁਰਾਂ ਨਾਲ ਮੇਲ ਹੋਇਆ, ਫੇਰ ਆਪ ਨੇ ਦੋਹਾਂ ਜਾਤੀਆਂ ਦਾ ਇਤਫਾਕ ਕਰਾਇਆ। ਅਚਰਜ ਨਹੀਂ ਹੈ ਕਿ ਦੇਸ਼ ਤੇ ਪ੍ਰਜਾ ਦੇ ਉਧਾਰ ਲਈ ਸਾਂਝੇ ਬਾਹੂ ਬਲ ਦੀ ਕੋਈ ਵਿਉਂਤ ਇੱਥੇ ਬਣੀ ਹੋਵੇ, ਜਿਸ ਪਰ ਪਿੱਛੋਂ ਰਾਜੇ ਕਾਇਮ ਨਹੀਂ ਰਹੇ। ਜੋ ਹੋਣਹਾਰਾਂ ਇੱਥੇ ਦੱਸੀਆਂ ਹਨ, ਓਹ ਆਖੇਪਕਾਰਾਂ ਨੇ ਐਸੀ ਬੋਲੀ ਵਿਚ ਕਰ ਦਿਤੀਆਂ ਹਨ ਕਿ ਆਪੋ ਆਪਣੇ ਕਿਆਸ ਦੁੜਾਕੇ ਲੋਕੀ ਭਾਵੇਂ ਕੱਢਦੇ ਹਨ। ਅਸਲੀ ਸਾਖੀ ਵਿਚ ਪਤਾ ਨਹੀਂ ਇਹ ਹੋਣਹਾਰਾਂ ਸਨ ਬੀ ਕਿ ਨਹੀਂ, ਜੇ ਸਨ ਤਾਂ ਆਖੇਪਕਾਰਾਂ ਨੇ ਕੀਹ ਕੁਛ ਬਣਾ ਕੱਢਿਆ ਹੈ।

ਕਾਮਨਾ ਚਢਨੋ। ਗੁਰੂ ਮਿਲਿਨਿ ਕੋ ਆਨੰਦ ਬਢਨੋ। ਲੇ ਕਰਿ ਸੰਗ ਚਮੂੰ ਨਿਜ ਕੇਰੀ। ਕੋਤਿਕ ਦੂਰ ਗਯੋ ਤਿਸ ਬੇਰੀ॥ ੪॥ ਆਵਤਿ ਗੁਰੂ ਅਗਾਰੀ ਚਲੇ। ਹਰਖਤਿ ਹੋਇ ਪੰਥ ਮੋਂ ਮਿਲੇ। ਉਤਰਿ ਤੁਰੰਗਮ ਤੇ ਢਿਗ ਗਇਊ। ਚਰਨ ਸਰੋਜ ਬੰਦਨਾ ਕਇਊ ॥੫॥ ਹਾਥ ਜੋਰਿ ਪੁਨ ਬਿਨਤੀ ਭਨੀ।[੧]ਮੈਂ ਜਬਿ ਰਾਵਰ ਕੀ ਸੁਧਿ ਸੁਨੀ।ਇਸ ਮਗ ਲਯਾਵਨ ਹੇਤ ਸਿਧਾਰਾ। ਤੁਮ ਪੂਰਬ ਹੀ ਇਤ ਪਗ ਧਾਰਾ॥ ੬॥ ਘਟਿ ਘਟਿ ਸਭਿ ਕੇ ਜਾਨਨਿ-ਹਾਰੇ। ਜਨ ਸਿੱਖਨਿ ਕੇ ਕਾਜ ਸੁਧਾਰੇ। ਮਮ ਪੁਰਿ ਮਹਿੰ ਪਾਵਨ ਕਰਿ ਪਾਵਨ[੧]। ਪਾਵਨ ਕਰੋਂ[੨] ਸਰਬ ਹੀ ਥਾਵਨਿ' ॥੭॥ਸ਼੍ਰੀ ਪ੍ਰਭੂ ਕਹਯੋ 'ਇਸੀ ਮਗ ਆਏ। ਤਵ ਪੁਰਿ ਮਹਿੰ ਉਤਰਹਿੰ ਅਬਿ ਜਾਏ। ਚਢਹੁ ਤੁਰੰਗਮ ਪਰ ਚਲਿ ਆਗੇ। ਹਮ ਆਵਹਿੰ ਤੁਝ ਪਾਛੇ ਲਾਗੇ' ॥੮॥ਸੁਨਿ ਗਿਰਪਤਿ ਕਹਿ 'ਚਲੋਂ ਪਿਛਾਰੀ।ਹੁਜੈ ਪ੍ਰਭੂ ਜੀ!ਆਪ ਅਗਾਰੀ।ਰਾਵਰ ਕੋ ਡੇਰਾ ਕਰਿਵਾਵੋਂ। ਪੁਨ ਮੈਂ ਅਪਨੇ ਸਦਨ ਸਿਧਾਵੋਂ' ॥੯॥ ਇਮ ਕਹਿ ਸੰਗ ਤੁਰੰਗਮ ਕੀਨ। ਚਲਤਿ ਪੰਥ ਕਹਿ ਸੁਨਤਿ[੩] ਪ੍ਰਬੀਨ। ਦਿਵਸ ਢਰਯੋ ਚਾਲਤਿ ਮਗ ਜਬੈ। ਸਰਿਤਾ ਤੀਰ ਪਹੁਚੇ ਤਬੈ ॥ ੧੦॥ ਉਤਰੇ ਤਟ ਪਰ ਲੈਬੇ ਅਮਲ*। ਧਰੇ ਧਰਾ ਪਗ ਜੁਗ ਪਗ ਕਮਲ। ਦਾਸ ਆਇ ਸ਼ੁਭ ਫਰਸ਼ ਵਿਛਾਵਾ। ਤਬਿ ਸੁੱਖਾ ਤਤਕਾਲ ਬਨਾਵਾ॥ ੧੧ ॥ ਉਤਰਯੋ ਗਿਰਪਤਿ ਚਮੂ ਸਮੇਤ। ਸ਼੍ਰੀ ਪ੍ਰਭੂ ਨਿਕਟ ਹੋਇ ਸਹਿ ਚੇਤ[੪]। ਥਾਨ ਥਾਨ ਤਟ[੫] ਸਿੰਘ ਥਿਰੇ ਹੈਂ। ਭੰਗ ਅਫੀਮਾਂ ਖਾਨ ਕਰੇ ਹੈਂ* ॥ ੧੨ ॥ ਦੋਨਹੁ ਮਾਦਿਕ[੬] ਗੁਰ ਛਕਿ ਲੀਨੇ। ਸੌਚ ਸ਼ਨਾਨ ਸਭਿਨਿ ਤਨ ਕੀਨੇ। ਸ਼੍ਰੀ ਪ੍ਰਭੂ ਤਬਿ ਦਸਤਾਰ ਸਜਾਈ। ਊਪਰ ਬੰਧਿ ਜਿਗਾ ਦਮਕਾਈ॥ ੧੩ ॥ ਝਪਝੁਲਤਿ ਕਲਗੀ ਬਰ ਤੁੰਗ[੭]। ਲਗੇ ਜਵਾਹਰ ਜਗਮਗ ਰੰਗ। ਆਇ ਖਾਲਸਾ ਲਗਯੋ ਦਿਵਾਨ। ਹੇਰਤਿ ਸਰਿਤਾ ਸੁੰਦਰ ਪਾਨ[੮] ॥ ੧੪॥ ਮੰਡੀਪਤਿ ਬੈਠਯੋ ਪ੍ਰਭੂ ਪਾਸ। ਤਿਸ ਛਿਨ ਬੋਲੇ ਬਾਕ ਪ੍ਰਕਾਸ਼। 'ਮੰਦ ਮੰਦ ਚਲਿ ਨੀਰ ਗੰਭੀਰ। ਸੁੰਦਰ ਸ਼ੋਭਤਿ ਹੈਂ ਜੁਗ ਤੀਰ[੯]॥ ੧੫ ॥ ਇਕ ਘਟ ਲੇ ਜਲ ਪਰ ਧਰਿ ਆਵਹੁ†। ਹਤਹੁ

---

[੧]ਚਰਨਾਂ ਦਾ ਪਾਉਣਾ ਕਰਕੇ। [੨]ਪਵਿੱਤ੍ਰ ਕਰੇ। [੩]ਰਾਹ ਵਿਚ ਕਹਿੰਦੇ ਸੁਣਦੇ ਜਾਂਦੇ ਹਨ। [੪]ਨੇੜੇ ਤੇ ਸੁਚੇਤ ਹੋਕੇ। [੫]ਪਾਸ। [੬]ਦੋਵੇਂ ਅਮਲ। (ਅ) ਦੋ ਮਾਵੇ। [੭]ਸੋਭਣ ਤੇ ਉੱਚੀ ਕਲਗੀ ਦੀਆਂ ਬਾਰੀਕ ਤਾਰਾਂ ਦਾ ਹਿਲਾਉ ਛੇਤੀ ਛੇਤੀ ਹੋ ਰਿਹਾ ਹੈ। [੮]ਜਲ। [੯]ਦੋਵੇਂ ਕੰਢੇ। *ਦੇਖੋ ਰੁਤ ੨ ਅੰਸੂ ੪੪ ਅੰਕ ੨੦ ਦੀ ਠੇਠਲੀ ਟੂਕ। †ਜਾਪਦਾ ਹੈ ਕਿ ਇਹ ਘੜਾ ਕਿਸੇ ਧਾਤੂ ਦਾ ਸੀ।

ਨਿਸ਼ਾਨਾ ਤੁਪਕ ਚਲਾਵਹੁ'। ਹੁਕਮ ਖਾਲਸੇ ਪਰ ਇਮ ਭਯੋ। ਏਕ ਸਿੰਘ ਘਟ ਲੈ ਤਥਿ ਗਯੋ॥੧੬॥ਜਿਤ ਤੇ ਜਲ ਆਵਤ ਤਹਿੰ ਧਰਿਓ।ਸੁਧੋ ਘਟਾ ਨੀਰ ਪਰ ਤਰਿਓ। ਸਕਲ ਸਿੰਘ ਲੈ ਜ੍ਵਾਲਾ ਥਮਣੀ[1]। ਛੋਰੀ ਗਨ ਗੋਰੀ ਅਰਿਦਮਣੀ[2] ॥੧੭॥ ਰਹੇ ਚਲਾਇ ਸਿੰਘ ਬਹੁਤੇਰੇ। ਇਕ ਨ ਲਗੀ ਘਟ ਕੋ ਤਿਸ ਥੇਰੇ। ਛੋਰਿ ਛੋਰਿ ਉਰ ਮਹਿੰ ਬਿਸਮਾਏ।–ਇਹ ਕਜ਼ਾ ਭਯੋ ਨ ਜਾਨੀ ਜਾਏ–॥੧੮॥ ਤਥਿ ਸਤਿਗੁਰ ਕਰ ਤੁਪਕ ਉਠਾਈ। ਦੇ ਗਿਰਪਤਿ ਕੋ ਗਿਰਾ ਅਲਾਈ। 'ਤੂੰ ਪ੍ਰਹਾਰ ਗੋਰੀ ਇਸ ਮਾਂਹੀ। ਹਤਿਬੇ ਬਿਨਾ ਲੱਛ ਰਹਿ ਨਾਹੀਂ' ॥ ੧੯॥ ਹਾਥ ਬੰਦਿ ਗੁਰ ਪਗ ਕਰਿ ਨਮੋ। ਮੰਡੀ ਪਤਿ ਲੇ ਕਰਿ ਤਿਹ ਸਮੋ। ਪ੍ਰਥਮ ਪ੍ਰਹਾਰੀ ਘਟ ਉਲਟਯੋ।ਸੁਧੇ ਤੇ ਮੁਧਾ ਕਰਿ ਦਯੋ ॥੨੦॥ਭਏ ਪ੍ਰਸੰਨ ਬਿਲੋਕਿ ਗੁਸਾਈਂ।ਮੰਡੀ ਪਤਿ ਸੋਂ ਗਿਰਾ ਅਲਾਈ।'ਰਿਦੇ ਕਾਮਨਾ ਜੋ ਤੁਵ ਹੋਈ। ਜਾਚਿ ਲੇਹੁ ਹਮ ਪੁਰਵਹਿੰ ਸੋਈ ॥ ੨੧ ॥ ਹਤਯੋ ਨਿਸ਼ਾਨਾ ਹੋਰਿ ਪ੍ਰਸੰਨ[3]।ਗੋਰੀ ਮਾਰਿ ਸਕਯੋ ਨਹਿੰ ਅੰਨ'। ਸੁਨਿ ਗਿਰਪਤਿ ਕਰ ਜੋਰਿ ਬਤਾਈ। 'ਸ਼੍ਰੀ ਪ੍ਰਭੁ ਮੁਝ ਕੋ ਚਾਹ ਨ ਕਾਈ॥੨੨॥ ਦੂਧ ਪੂਤਿ ਧਨ ਧਾਮ ਘਨੇਰੇ। ਕ੍ਰਿਪਾ ਆਪ ਕੀ ਤੇ ਘਰ ਮੇਰੇ। ਕਹਾਂ ਜਾਚਨਾ ਕਰੌਂ[4] ਗੁਸਾਈਂ। ਪ੍ਰਥਮ ਕਰੀ ਪੂਰਨ ਸਮੁਦਾਈ'॥੨੩॥ ਸੁਨਿ ਪੁਨ ਭਨਯੋ ਪ੍ਰਭੁ ਕਛੁ ਮਾਂਗ। ਪੂਰਨ ਹੋਇ ਦੇਰ ਨਹਿੰ ਲਾਗ। ਰਿਸ ਪ੍ਰਸੰਨ ਨਹਿੰ ਨਿਫਲ ਹਮਾਰੀ[5]। ਯਾਂਤੇ ਦਯੋ ਚਹੈਂ, ਉਰਧਾਰੀ" ॥ ੨੪ ॥ ਤਥਿ ਮੰਡੀ ਪਤ ਹਰਖ ਉਚਾਰਾ। 'ਬਹੁ ਪੁਸ਼ਤਨਿ ਲਗ ਰਾਜ ਹਮਾਰਾ। ਰਹੈ ਇਸੀ ਬਿਧਿ ਜਾਚਨ ਕਰੌਂ। ਇਹ ਇੱਛਾ ਇਕ ਉਰ ਮਹਿੰ ਧਰੌਂ ॥ ੨੫ ॥ ਉਪਜਹਿ ਪੰਥ ਸਮੂਹ ਤੁਮਾਰੇ[6]। ਕਰਹਿ ਰਾਜ ਛੀਨਹਿੰ ਨ੍ਰਿਪ ਸਾਰੇ'।ਸੁਨਿ ਸਤਿਗੁਰ ਤਤ-ਕਾਲ ਉਚਾਰਾ। 'ਜੋ ਛੀਨਹਿੰਗੇ ਰਾਜ ਤੁਮਾਰਾ ॥ ੨੬ ॥ ਇਸ ਘਟ ਸਮ ਮੁਧਾ ਘਰ ਹੋਵੈ। ਜੋ ਛੀਨਹਿ ਇਤ ਆਇ ਨ ਜੋਵੈ[7]। ਸੁਨਿ ਭੂਪਤਿ ਕੀਨਸਿ ਪਗ ਨਮੋ। ਚਢਿ ਤੁਰੰਗ ਚਾਲੇ ਤਿਹ ਸਮੋ ॥੨੭॥ਸਲਿਤਾਉਲੰ-

---

[1]ਬੰਦੂਕਾਂ। [2]ਵੈਰੀ ਨਾਸ਼ਕ। [3]ਹੁੰਡੇ ਬਿਨਾਂ ਨਿਸ਼ਾਨਾ ਨਾ ਰਹੇ। [4]ਦੇਖਕੇ (ਅਸੀਂ) ਪ੍ਰਸੰਨ ਹੋਏ ਹਾਂ। [5]ਕਾਹਦੀ ਮੰਗ ਕਰਾਂ। [6]ਰਿਸ ਪ੍ਰਸੰਨਤਾ (ਦੋਵੇਂ) ਸਾਡੀਆਂ ਨਿਫਲ ਨਹੀਂ ਹਨ। [7]ਤੂੰ (ਜੋ ਚਾਹੇਂ) ਦਿਲ ਵਿਚ ਧਾਰ ਲੈ। [8]ਤੇਰਾ ਸਾਰਾ ਪੰਥ ਉਪਜੇਗਾ। [9](ਉਹ ਫਿਰ) ਨਜ਼ਰ ਨਹੀਂ ਆਵੇਗਾ।

ਘਤਿ ਮੰਡੀ ਆਏ। ਉਤਰਨੋ ਸਿਵਰ ਆਨਿ ਸਮੁਦਾਏ। ਸਰਬ ਰੀਤ ਕੀ ਨ੍ਰਿਪ ਕਿਯ ਸੇਵਾ। ਕਰੇ ਰਿਝਾਵਨ ਸ਼੍ਰੀ ਗੁਰਦੇਵਾ ॥ ੨੮ ॥ ਕੇਤਿਕ ਦਿਨ ਪ੍ਰਭੁ ਤਹਾਂ ਟਿਕਾਏ। ਸੇਵਹਿ ਭੂਪਤਿ ਕਰਿ ਬਹੁ ਭਾਏ। ਇਕ ਦਿਨ ਹਿਤ ਅਖੇਰ ਲੇ ਗਯੋ। ਸੰਗ ਆਪ ਹੁਇ ਬਨ ਬਿਚਰਯੋ॥੨੯॥ ਗੜ੍ਹ ਕਮਲਾਹ* ਨਿਕਟ ਚਲਿ ਗਏ। ਮਹਾਂ ਮਵਾਸੀ ਥਲ ਦਿਖਰਏ। ਤਿਸ ਕੇ ਨਿਕਟ ਸਿਵਰ ਕਰਿ ਦਯੋ। ਇਕ ਗਢ ਗੁਰੂ ਤਹਾਂ ਰਚਿ ਲਯੋ ॥੩੦॥ ਬੈਠੇ,ਬਚਨ ਭਯੋ ਗੁਰ ਕੇਰੋ। 'ਇਸ ਥਲ ਪੰਥ ਆਇ ਜਬਿ ਮੇਰੋ। ਤਬਿ ਕਮਲਾਹ ਮਵਾਸੀ ਲੈ ਹੈਂ[1]। ਰਾਜ ਆਪਨਾ ਇਹਾਂ ਟਿਕੈ ਹੈਂ'॥੩੧॥ ਸੁਨਿ ਮੰਡੀ ਪਤਿ ਕਥਾ ਬਖਾਨੀ।'ਸਭਿ ਤੇ ਰਹਿਯੋ ਮਵਾਸ ਮਹਾਂਨੀ। ਪ੍ਰਥਮ ਸਿਕੰਦਰ ਇਸ ਥਲ ਆਯੋ। ਚਿਤ ਮਹਿੰ ਚਾਹਤਿ ਇਸੈ ਛੁਟਾਯੋ ॥ ੩੨ ॥ ਕਰਿ ਬਹੁ ਜਤਨ ਗਯੋ ਸੋ ਹਾਰਾ। ਤਿਸ ਢਿਗ ਅਫਲਾਤੂਨ[2] ਉਚਾਰਾ†।ਜਿਸਕੇਸਮ ਬੁਧਿ ਕਿਸ ਕੀ ਨਾਂਹੀ। ਅਦਭੁਤਿ ਮਤਿ ਅਤਿ ਥੀ ਤਿਸ ਪਾਹੀ ॥ ੩੩ ॥ ਤਿਸ ਨੇ ਪਰਥਤ ਕੀ ਨਸ ਜਾਨੀ[3]। ਟੰਕ ਦਈ[4] ਤਬਿ ਨਿਖੁਟਯੋ[5]ਪਾਨੀ। ਅਤਰ ਨ੍ਰਿਪ ਜਪ ਸੁਰਪਤਿ ਕੇਰਾ[6]। ਭਯੋ ਪ੍ਰਸੰਨ[7] ਆਇ ਤਿਸ ਬੇਰਾ ॥ ੩੪ ॥ ਇਕ ਪਥਰੀ ਘਨ ਜੁਤਿ ਕਰਿ ਦੀਨ[8]। ਸੋ ਸੰਪਟ ਮਹਿੰ[9] ਪਾਵਨ ਕੀਨ। ਪੈਸਾ ਭਰ ਘਨ ਕੇਰ ਅਕਾਰਾ[10]। ਜਬਿ ਖੋਲਹਿ ਤਬਿ ਕਰਿ ਬਿਸਤਾਰਾ[11] ॥੩੫॥ ਇਸ ਗਿਰ[12] ਸਮ ਹੁਇ ਕਰਿ ਬਰਸਾਵੈ‡। ਅਧਿਕ ਨੀਰ

---

[1]ਕਮਲਾਹ ਆਕੀ ਕਿਲ੍ਹੇ ਨੂੰ ਲੈ ਲਵੇਗਾ (ਖਾਲਸਾ)। [2]ਅਫਲਾਤੂਨ ਨੇ। [3]ਨਾੜੀ ਜਾਨੀ। [4]ਖੈਦ ਕਰ ਦਿਤੀ [ਸੰਸ:, ਟੰਕਣ]। (ਅ) ਕੱਟ ਦਿਤੀ। [5]ਮੁੱਕ ਗਿਆ। [6]ਅੰਦਰ ਰਾਜਾ ਨੇ ਇੰਦਰ ਦਾ ਜਪ ਕੀਤਾ। [7](ਇੰਦਰ) ਪ੍ਰਸੰਨ ਹੋਇਆ। [8]ਬਦਲੀ ਵਰਗੀ ਕਰ ਦਿਤੀ। [9]ਡੱਬੇ। [10]ਪੈਸਾ ਭਰ ਆਕਾਰ ਸੀ ਬੱਦਲ ਦਾ। [11](ਪੱਥਰੀ) ਫੈਲ ਜਾਵੇ। [12](ਕਮਲਾਹ) ਦੇ ਪਹਾੜ ਜਿੱਡੀ।

*ਕਮਲਾਹ ਗੜ੍ਹ ਨਾਮੇ ਕਿਲ੍ਹਾ ਜੋ ਹੁਣ ਮੰਡੀ ਰਾਜ ਵਿਚ ਹੈ।

†ਹਿੰਦੁਸਤਾਨ ਤੇ ਸਿਕੰਦਰ ਦਾ ਹਮਲਾ ੩੨੭ ਸੰਨ (ਈਸਾ ਤੋਂ ਪਹਿਲੇ) ਵਿਚ ਹੋਇਆ ਹੈ, ਅਫਲਾਤੂਨ (ਪਲੇਟੋ) ਜੀ ਦਾ ਦਿਹਾਂਤ ੩੪੭ ਸੰਨ ਈ: ਤੋਂ ਪਹਿਲੇ)ਦੇ ਲਗ ਪਗ ਹੋਇਆ। ਸੋ ਦੁਇ ਜਣੇ ਹਿੰਦ ਵਿਚ ਇਕੱਠੇ ਨਹੀਂ ਆਏ। ਸੁਣੀ ਸੁਣਾਈ ਰਵਾਇਤ ਮੰਡੀ ਦਾ ਰਾਜਾ ਇੱਥੇ ਦੱਸ ਰਿਹਾ ਹੈ। ਸਿਕੰਦਰ ਦਾ ਜਨਮ ਸੰਨ ੩੫੬ (ਈਸਾ ਤੋਂ ਪਹਿਲਾਂ) ਤੇ ਸਿਕੰਦਰ ਦਾ ਚਲਾਣਾ ਸੰਨ ੩੨੪ (ਈ: ਤੋਂ ਪਹਿਲਾਂ) ਹੈ। ਅਫਲਾਤੂਨ ਦਾ ਜਨਮ ਸੰਨ ੪੨੭ (ਈ: ਤੋਂ ਪਹਿਲਾਂ) ਹੈ ਤੇ ਪ੍ਰਲੋਕ ਗਮਨ ੩੪੭ (ਈ: ਤੋਂ ਪਹਿਲਾਂ) ਹੈ।

‡ਪਾ:—ਬਰਖਾਵੇ। ਪੁਨਾ:—ਬਰਪਾਵੈ।

ਕੀਨਸਿ ਮਨ ਭਾਵੈ।ਜਬਿ ਸੈਪੁਟ ਮਹਿੰ ਪਥਰੀ ਧਰੈ। ਲਘ ਹੁਇ ਸੈਪੁਟ ਮਹਿੰ ਘਨ, ਬਰੈ ॥ ੩੬॥ ਜਬਿ ਚਾਹਹਿ ਤਬਿ ਲੈਹਿ ਨਿਕਾਰੀ। ਬਰਖਾਵੈ ਬਰਖਾ ਬਰ ਬਾਰੀ। ਹੋਰਿ ਸਕੈਦਰ ਏਵ ਮਵਾਸ। ਤਜਾਗ ਦਈ ਗਢ ਲੈਬੇ ਆਸ ॥ ੩੭ ॥ ਗਯੋ ਅਪਰ ਥਲ ਰਹਯੋ ਮਵਾਸ। ਅਪਰ ਕੌਨ ਲੈਬੇ ਕਰਿ ਆਸ'।ਸਤਿਗੁਰ ਕਹਯੋ 'ਸਮਾ ਅਸ ਹੋਇ। ਆਨਿ ਖਾਲਸਾ ਤੋਰਹਿ ਸੋਇ' ॥ ੩੮ ॥ ਇਮ ਕਹਿ ਬਸੇ ਦੁਰਗ ਰਚਿ ਤਹਾਂ। ਨਾਮ ਗੁਬਿੰਦਗੜ੍ਹ ਤਿਸ ਕੋ ਕਹਾ। ਕੇਤਿਕ ਦਿਨ ਪ੍ਰਭੁ ਤਹਾਂ ਗੁਜ਼ਾਰੇ। ਬਹੁਰ ਪ੍ਰਭੂ ਹ੍ਵੈ ਕਰਿ ਅਸੁਵਾਰੇ ॥ ੩੯ ॥ ਸ਼੍ਰੀ ਅਨੰਦਪੁਰ ਕੌ ਚਲਿ ਆਏ। ਸੰਗ ਖਾਲਸਾ ਚਢਿ ਸਮੁਦਾਏ। ਕਵੀ ਕਹੈ ਜੋ ਗੁਰ ਬਰ ਦੀਨੋ। ਸੋ ਹਮ ਨੈ ਅਵਿਲੋਕਨ ਕੀਨੋ ॥ ੪੦ ॥ ਜਿਸ ਭੂਪਤਿ ਸਿੰਘ ਮੰਡੀ ਲੀਨਿ[1]। ਤੱਤਕਾਲ ਤਿਸ ਕੋ ਫਲ ਦੀਨ। ਪਿਤ ਸੁਤ ਦੋਨੋ ਮ੍ਰਿਤੁ ਕੋ ਪਾਇ। ਤਿਨ ਕੋ ਸਦਨ ਦਿਯੋ ਉਲਟਾਇ ॥ ੪੧॥ਮੂਧਾ ਘਰਿ ਹਮ ਆਂਖਨ ਦੇਖਾ।ਅਪਰ ਸਿੰਘ ਨ੍ਰਿਪ ਥਿਰਸੋ ਵਿਸ਼ੇਖਾ*। ਗੁਰ ਕੋ ਬਾਕ ਨਿਫਲ ਕਿਮ ਜਾਇ। ਗਢ ਕਮਲਾਹ ਖਾਲਸੇ ਪਾਇ ॥੪੨॥ ਗੁਰ ਬਚ ਸਫਲ ਜਨਾਵਨ ਕਾਰਨ। ਇਹ ਪ੍ਰਸੰਗ ਭੀ ਕਰਸੋ ਉਚਾਰਨ। ਸੁਨਿ ਸ੍ਰੋਤਾ ਰਸ ਪੂਰਨ ਕਥਾ। ਭਈ ਜਥਾ ਪਾਵਨ ਕਹਿੰ ਤਥਾ ॥ ੪੩ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਮੰਡੀ' ਪ੍ਰਸੰਗ ਬਰਨਨੰ ਨਾਮ ਅਸ਼ਟਮੋਂ ਅੰਸੂ ॥ ੮ ॥

---

[1]ਜਿਸ ਸਿੰਘ ਰਾਜੇ ਨੇ ਮੰਡੀ ਲਈ।

*ਏਸ ਤੋਂ ਪਤਾ ਚਲਦਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੇ ਚਲਾਣੇ ਤਕ ਮੰਡੀ ਤੇ ਹਮਲਾ ਨਹੀਂ ਹੋਇਆ। ੧੮੩੯ ਈ: ਵਿਚ 'ਵਿਜਨੇ' (G. T. VIGNE) ਨਾਮ ਦੇ ਯੂਰੋਪੀਅਨ ਨੇ,ਜੋ ਮਹਾਰਾਜਾ ਦੇ ਸਿੱਖ ਅਫਸਰਾਂ ਨਾਲ ਮੰਡੀ ਗਿਆ ਸੀ, ਦੱਸਿਆ ਹੈ ਕਿ ਸਿਖ ਅਫਸਰ ਸ਼ਹਿਰ ਵਿਚ ਨਹੀਂ ਸਨ ਵੜੇ ਕਿ ਦਸਵੇਂ ਪਾਤਸ਼ਾਹ ਦਾ ਹੁਕਮ ਨਹੀਂ ਹੈ। ਪਰ ੧੮੪੦ ਵਿਚ ਕੰਵਰ ਨੌਨਿਹਾਲ ਸਿੰਘ ਦੇ ਹੁਕਮ ਨਾਲ ਜਨਰਲ ਵਨਤੂਰਾ ਨੇ ਮੰਡੀ ਤੇ ਹਮਲਾ ਕੀਤਾ ਤੇ ਰਾਜਾ ਬਲਬੀਰ ਸੈਨ ਨੂੰ ਅੰਮ੍ਰਿਤਸਰ ਘੱਲਿਆ। ਪਰੰਤੂ ਥੋੜੇ ਹੀ ਦਿਨਾਂ ਬਾਦ ਮਹਾਰਾਜਾ ਸ਼ੇਰ ਸਿੰਘ ਨੇ ਰਾਜੇ ਨੂੰ ਰਿਹਾ ਕੀਤਾ ਤੇ ਮੰਡੀ ਵਾਪਸ ਦੇ ਦਿਤੀ। ਕਵੀ ਜੀ ਦਾ ਇਸ਼ਾਰਾ ਕੰਵਰ ਨੌਨਿਹਾਲ ਸਿੰਘ ਤੇ ਉਸ ਦੇ ਪਿਤਾ ਮਹਾਰਾਜਾ ਖੜਗ ਸਿੰਘ ਵੱਲ ਜਾਪਦਾ ਹੈ ਜੋ ਬਾਪ ਬੇਟਾ ਉਂਤੋਂਥਲੀ ਮਾਰੇ ਗਏ ਸਨ। 'ਅਪਰ ਸਿੰਘ ਨ੍ਰਿਪ' ਤੋਂ ਮੁਰਾਦ ਮਹਾਰਾਜਾ ਸ਼ੇਰ ਸਿੰਘ ਦੀ ਹੈ ਜੋ ਕੰਵਰ ਜੀ ਦੇ ਚਲਾਣੇ ਮਗਰੋਂ ਗੱਦੀ ਤੇ ਬੈਠਾ ਸੀ।

੯. [ਮਹਾਂਦਾਨ ਬ੍ਰਾਹਮਣਾਂ ਨੇ ਨਾ ਲਿਆ]।

ਦੋਹਰਾ॥ *ਕ੍ਰਮਕ੍ਰਮ ਪੰਚਉਲੰਘਿ ਕਰਿ ਸ਼੍ਰੀ ਅਨੰਦਪੁਰ† ਆਇ। ਕਰਨੋ ਬਾਸ ਸ਼੍ਰੀ ਸਤਿਗੁਰੂ ਸੰਗ ਤ ਆਵੈ ਜਾਇ ॥ ੧॥ ਚੌਪਈ॥ ਅਨਿਕ ਅਕੋਰਨਿ ਕੋ ਅਰਪਾਵੈ।ਮਨੋ ਕਾਮਨਾ ਪ੍ਰਭੁ ਤੇ ਪਾਵੈ।ਦੇਗ਼ ਨਿਤਾਪ੍ਰਤਿ ਨਿਖੁਟਤਿ ਨਾਂਹੀ।

*ਇਥੋਂ ਹੁਣ ਸੋ ਸਾਖੀ ਦੀ ਪਦਵੀਂ ਸਾਖੀ ਆਰੰਭ ਹੁੰਦੀ ਹੈ। †ਗੁਰੂ ਸਾਹਿਬ ਜੀ ਦੇ ਇਸ ਸਫਰ ਦੀ ਖੋਜ ਭਾਈ ਪੰਨਾ ਸਿੰਘ ਜੀ (ਗੁਰਦਵਾਰਾ ਸਾਈਕਲ ਯਾਤ੍ਰਾ) ਨੇ ਉਨ੍ਹਾਂ ਰਾਹੀਂ ਜਾਕੇ ਆਪ ਕੀਤੀ ਸੀ, ਜੋ ਉਨ੍ਹਾਂ ਨੇ ਖਾ: ਸਮਾਚਾਰ ਵਿਚ ਛਪਵਾਈ ਸੀ। ਉਹ ਮੈਟਰ ਮਾਤ੍ਰ ਇਉਂ ਹੈ:-ਅਨੰਦਪੁਰ ਤੋਂ ਟੁਰਕੇ ਗੁਰੂ ਜੀ ਨੇ ਉਤਰ ਨੂੰ ੫ ਮੀਲ ਤੇ ਕਦਦੋਰ ਡੇਰੇ ਕੀਤੇ। ਭਮਣਿਆਂ ਨੇ ਸੇਵਾ ਕੀਤੀ, ਏਥੇ ਇਕ ਬੜਾ ਗੁਰੂ ਜੀ ਦੀ ਯਾਦਗਾਰ ਹੈ। ਇਥੋਂ ਚਲਕੇ ਦਿਵਾਰੇ ਪੱਤਣੋਂ ਪਾਰ ਹੋਏ। ਇਥੇ ਹੁਣ ਨਵਾਂ ਲੋਹੇ ਦਾ ਪੁਲ ਹੈ। ਗੁਰੂ ਜੀ ਦੇ ਟਿਕਾਣਾ ਕਰਨ ਦੀ ਥਾਂ ਇਥੋਂ ਮੀਲ ਕੁ ਦੀ ਵਿੱਥ ਤੇ ਅਜੇ ਦੱਸੀਦੀ ਹੈ। ਇਥੋਂ ਆਪ ੧੩ ਮੀਲ ਤੇ ਸੁਕੇਤ ਪੁਜੇ, ਏਥੇ ਦਾ ਰਾਜਾ ਜੀਤ ਸੈਨ ਦਰਸ਼ਨ ਨੂੰ ਆਇਆ ਤੇ ਸੇਵਾ ਕੀਤੀ। ਇਥੋਂ ੧੨ ਮੀਲ ਚੱਲ ਕੇ ਰਵਾਲਸਰ ਪਹੁੰਚੇ ਤੇ ਪੂਰਬਲੇ ਪਾਸੇ ਡੇਰਾ ਕੀਤਾ। ਇਥੇ ਸਾਰੇ ਰਾਜੇ ਮਿਲੇ ਤੇ ਸੁਲਹ ਦੇ ਸੰਧ ਹੋਏ। ਮੇਲੇ ਤੋਂ ਬਾਦ ਗੁਰੂ ਜੀ ਏਥੋਂ ਟੁਰਕੇ ਮੰਡੀ ਦੇ ਰਾਜਾ ਸਿਧ ਸੈਨ ਦੀ ਬਿਨੈ ਕਰਨ ਤੇ ਮੰਡੀ ਪਹੁੰਚੇ। ਸਿਧ ਸੈਨ ਗੁਰੂ ਜੀ ਦਾ ਸ਼ਰਧਾਲੂ ਸੀ ਉਸ ਨੇ ਬੜੀ ਸੇਵਾ ਤੇ ਭਾਉ ਕੀਤਾ। ਮੰਡੀ ਦੇ ਸਰਕਾਰੀ ਕਾਗਜ਼ਾਤ ਵਿਚ ਲਿਖਿਆ ਹੈ ਕਿ ਰਾਣੇ ਨੇ ਪਾਲਕੀ ਆਪ ਚਾਈ ਤੇ ਪਾਲਕੀ ਦਾ ਡੰਡਾ ਮੋਢਿਆਂ ਤੋਂ ਉਚਾ ਰਿਹਾ। ਮੰਡੀ ਦੇ ਗੁਰਦੁਆਰੇ ਗੁਰੂ ਜੀ ਦੀ ਯਾਦਗਾਰ ਵਿਚ ਰਾਜੇ ਸਿਧ ਸੈਨ ਨੇ ਬਣਵਾਏ। ਇਕ ਪਛਲ ਵਿਚ ਹੈ ਜਿੱਥੇ ਗੁਰੂ ਜੀ ਟਿਕੇ ਸਨ, ਦੂਸਰਾ ਹਥਲੀ ਵਿਚ 'ਗੁਰੂ ਕੋਟ' ਹੈ। ਇਨ੍ਹਾਂ ਦੁਹਾਂ ਮੰਦਰਾਂ ਨਾਲ ਰਾਜੇ ਵਲੋਂ ਕੁਛ ਮਾਫੀ, ਕੁਛ ਨਕਦੀ ਤੇ ਲੂਣ ਆਦਿ ਹੁਣ ਤਕ ਲਗੇ ਹੋਏ ਹਨ। ਇੱਥੇ ਗੁਰੂ ਜੀ ਦੀ ਤਸਵੀਰ ਤੇ ਬਖਸ਼ੇ ਹੋਏ ਕ੍ਰਿਪਾਨ ਆਦਿ ਸ਼ਸਤ੍ਰ ਤੇ ਸਾਮਾਨ ਹੈਨ। ਮੰਡੀ ਦਾ ਰਾਜਾ ਸ਼ਿਕਾਰ ਵਿਚ ਬੀ ਗੁਰੂ ਜੀ ਦੇ ਨਾਲ ਕਈ ਵੇਰ ਗਿਆ। ਰੌਂਗਰੇ ਦੀ ਧਾਰ ਦੇ ਹੇਠਾੜ ਮੰਡੀ ਤੋਂ ਛੇ ਮੀਲ ਤੇ ਇਕ ਚਸ਼ਮਾ ਹੈ ਜਿਸ ਨੂੰ ਗੁਰੂ ਜੀ ਦਾ ਚਸ਼ਮਾ ਕਹਿੰਦੇ ਹਨ। ਇਥੇ ਰਾਜੇ ਨੇ ਗੁਰੂ ਜੀ ਤੋਂ ਪਾਣੀ ਮੰਗਿਆ ਤੇ ਗੁਰੂ ਜੀ ਦੇ ਭਾਲਾ ਮਾਰਨ ਤੋਂ ਇਹ ਚਸ਼ਮਾ ਟੁਰ ਪਿਆ। ਮੰਡੀ ਤੋਂ ਟੁਰਕੇ ਗੁਰੂ ਜੀ ਗੁਰੂ ਕੋਟ ਅੱਪੜੇ ਜੋ ੧੬ ਮੀਲ ਹੈ, ਇਥੋਂ ਤਾਈਂ ਰਾਜਾ ਵਿਦਾ ਕਰਨ ਆਇਆ ਸੀ। ਦੋ ਦਿਨ ਠਹਿਰਕੇ ਗੁਰੂ ਜੀ ਲੋਦੇ ਪਿੰਡੋਂ ਹੁੰਦੇ ਹੋਏ ਸਿਕੰਦਰੇ ਦੀ ਧਾਰ ਲੰਘਕੇ ੭ ਮੀਲ ਤੇ ਜਾਕੇ ਝੰਡੇਵਾਲ ਠਹਿਰੇ ਜਿਸ ਨੂੰ ਖਨੋਟ ਬੀ ਕਹਿੰਦੇ ਹਨ। ਡੇਰਾ ਪਿਪਲ ਹੇਠ ਕੀਤਾ ਜੋ ਅਜੇ ਹੈ ਤੇ ਯਾਦਗਾਰੀ ਬੜਾ ਬੀ ਹੈ। ਸੇਵਾ ਬ੍ਰਾਹਮਣਾਂ ਨੇ ਕੀਤੀ। ਇਥੋਂ ਟੁਰਕੇ ਆਪ ਤਲਵਾੜਾ, ਮਟੀਅਲ, ਸਾਊ, ਤੋਂ ਬੰਧਾ ਘਾਟ ਦੀ ਧਾਰ ਲੰਘ ਕੋਟਲੂ ਆਏ। ਇਥੋਂ ਸਤਲੁਜ ਪਾਰ ਹੋਕੇ ਕਚਲੋਰ ਪਿੰਡ ਡੇਰੇ ਕੀਤੇ ਜੋ ਖਨੋਟ ਤੋਂ ੩੧ ਮੀਲ ਹੈ। ਪਿੱਪਲ ਜਿਸ ਹੇਠ ਆਪ ਟਿਕੇ ਸਨ ਅਜੇ ਹੈ। ਲੋਕੀਂ ਦੱਸਦੇ ਹਨ ਕਿ ਇੱਥੇ ਗੁਰੂ ਨਾਨਕ ਦੇਵ ਜੀ ਬੀ ਆਏ ਸਨ। ਇਥੋਂ ਚਲਕੇ ਸ਼੍ਰੀ ਦਸਮੇ ਪਾਤਸਾਹ ਜੀ ਮਲੋਤੇ ਹੁੰਦੇ ਹੋਏ ਅਨੰਦਪੁਰ ਜੀ ਅੱਪੜੇ।

ਮਿਲਹਿੰ ਸਿੱਖ ਗਨ ਖਾਲਸ ਮਾਂਹੀ ॥ ੨ ॥ ਖੰਡੇ ਕੀ ਪਾਹੁਲ ਕੋ ਧਾਰਹਿੰ। ਸ਼ਸਤ੍ਰਿਨ ਕੋ ਅੱਭ੍ਯਾਸ ਬਿਚਾਰਹਿੰ। ਗੁਰ ਬਾਣੀ ਕਹੁ ਪੜ੍ਹਹਿੰ ਪੜ੍ਹਾਵਹਿੰ। ਗੁਰ ਜਸ ਕੋ ਨਿਤ ਸੁਨਹਿੰ ਸੁਨਾਵਹਿੰ ॥ ੩ ॥ ਸਥਿਰ[1] ਕੇਸਗੜ ਪਹਿ* ਇਕ ਦਿਨ ਮਹਿੰ। ਪ੍ਰੇਮ ਸੁਰਝ ਨਿਮਗਨ ਥੇ ਮਨ ਮਹਿੰ†। ਸੰਗਤ ਪ੍ਰਤਿ ਅਸ ਹੁਕਮ ਬਖਾਨਾ। 'ਨੰਦਲਾਲ ਜੁਤਿ ਸੁਮਤਿ ਸੁਜਾਨਾ ॥੪॥ਜੋ ਬੂਝਨਿ ਚਾਹਹਿ ਕੁਝ ਬਾਤ। ਸੋ ਇਹ ਕਹਹਿ ਭਲੇ ਬੱਖ੍ਯਾਤਿ[2]। ਬਿੰਦ ਲਿਖਾਰੀ ਕਰੇ ਇਕੱਤ੍ਰ। ਨਿਤ ਬਾਣੀ ਕਉ ਲਿਖਹਿੰ ਪਵਿੱਤ੍ਰ ॥ ੫ ॥ ਜੋ ਪਤਿਸ਼ਾਹੀ ਚਾਰ ਲਿਖਾਰੀ[3]। ਕਵੀ ਸਕੇਲੇ ਜਿਨ ਮਤਿ ਭਾਰੀ।ਕਰਹਿੰ ਕਬਿੱਤ ਸੁਨਾਵਹਿੰ ਗੁਰ ਕੋ। ਉਪਜਾਵਹਿੰ ਬਹੁ ਆਨੰਦ ਉਰ ਕੋ ॥ ੬ ॥ ਪ੍ਰਥਮ ਗੁਰੂ ਦੇਵੀ ਬਿਦ੍ਤਾਈ।ਪੁਨ ਪਾਹੁਲ ਦੇ ਲਈ[4] ਗੁਸਾਈਂ।ਕੇਸ ਰਖਾਵਨਿ ਕੀਨ ਸਭਿਨਿ ਕੋ। ਕਛ ਪਹਿਰਾਇ ਧਰਜੋ ਸ਼ਸਤ੍ਰਿਨ ਕੋ ॥ ੭ ॥ ਸੰਗਤ ਚਾਰਹੁੰ ਬਰਨਨਿ ਕੇਰੀ।ਗੁਰ ਤੇ ਮੁਖ ਮੋਰੇ ਤਿਸ ਬੇਰੀ।ਬੇਮੁਖ ਹ੍ਵੈ ਹੈ ਬਾਤ ਬਨਾਵੈਂ। ਨਹੀਂ ਦਰਸ ਕਰਿਬੇ ਕਹੁ ਆਵੈਂ ॥ ੮ ॥ 'ਅਬਿ ਸਤਿਗੁਰ ਉਰ ਸ਼ਿਰਰ[5] ਭਯੋ ਹੈ। ਕਰਮ ਅਜੋਗ ਬਿਸਾਲ ਕਯੋ ਹੈ। ਸਭ ਕੇ ਗਰੇ ਜੰਞੂ ਉਤਰਾਏ। ਝਾਰਨ ਪਰ ਛਾਰੇ ਪਹਿਰਾਏ[6]॥੯॥ਸੁਨਿ ਇਕ ਦਿਨ ਤਬਿ ਗੁਰੂ ਉਚਾਰਾ। 'ਗੁਰ ਕੀ ਸੰਗਤ ਝਾਰ ਉਦਾਰਾ'। ਇਸ ਬਿਧਿ ਕੋ ਸਿਖ ਸੰਗਤਿ ਹੋਏ। ਬੰਧੇ ਜਾਤਿ ਸ਼੍ਰਿੰਖਲਾ ਜੋਏ[7]॥੧੦॥ਇਕ ਦਿਨ ਕਲਗ਼ੀਧਰ ਕਿਯ ਦਾਨ। ਲੋਹਾ ਮਾਂਹ ਸਨੇਹ[8] ਮਹਾਨ। ਸੋ ਸੋ ਮਣ ਇਹ ਵਸਤੂ ਤੀਨ। ਹੁਕਮ ਪ੍ਰਭੂ ਨੇ ਇਸ ਬਿਧਿ ਕੀਨ ॥ ੧੧ ॥ 'ਬਾਂਟ ਦੇਹੁ ਉ੍ਤਮ ਦਿਜ ਗਨ ਕੋ'। ਗਏ ਦਾਸ ਲੇ ਮਾਨਿ ਬਚਨ ਕੋ। ਵਹਿਰ ਦਯੋ ਜਬਿ, ਲੇਂ ਦਿਜ ਨਾਂਹਿ[9]।ਕਹਿੰ

---

[1](ਗੁਰੂ ਜੀ) ਸਥਿਰ ਸਨ। [2]ਸੋ ਇਹ (ਸੁਮਤੀਵਾਨ ਨੰਦ ਲਾਲ ਜੀ) ਵੇਰਵੀ ਤਰ੍ਹਾਂ ਖੋਲ੍ਹਕੇ ਦੱਸਣਗੇ। [3]ਭਾਵ ਗੁਰੂ ਜੀ ਦੇ ਚਾਰ ਲਿਖਾਰੀ ਜੋ ਖਾਸ ਸਨ। [4]ਦਿੱਤੀ ਤੇ ਲਈ। [5]ਹੱਠ। (ਅ) ਸ਼ਿਰਰ (ਸ਼ਿਰਾਰਾ) ਜਾਦੂ, ਕਮਲਾਪਨਾ[6](ਗਲੋ) ਪਹਿਨੇ ਹੋਏ (ਉਤਰਵਾਕੇ)ਝਾੜਾਂ ਤੇ ਪਾਏ। (ਅ) ਮਾਨੋਂ ਝਾੜਾਂ ਨੂੰ ਪਹਿਨਾਏ। [7]ਭਾਵ ਝਾੜ ਝਾੜ ਵਿਚ ਯਾ ਝਾੜਾਂ ਵਾਂਙੂ ਬਹੁਤ ਹੋਵੇਗੀ। (ਅ) ਝਾੜ ਤੋਂ ਮੁਰਾਦ ਮਾਲਵਾ ਬੀ ਲੈਣ ਦਾ ਯਤਨ ਹੁੰਦਾ ਹੈ। [8](ਪਰ ਜੋ) ਜ਼ਾਤੀ ਦੇ ਬੰਧਨਾਂ ਵਿਚ ਬੱਧੇ ਪਏ ਹਨ ਇਸ ਪ੍ਰਕਾਰ ਦੇ ਸਿਖ ਸੰਗਤ ਹੋਏ (ਹੋ ਮੁੱਕੇ ਹਨ)। (ਅ) ਜਾਤੀ ਵਿਚ ਬੱਧੇ ਪਏ ਸਿਖ ਜੋ ਹਨ ਸੋ ਤਾਂ ਝਾੜਾਂ ਵਾਙੂ ਹੀ ਹਨ ਭਾਵ ਨਿਕੰਮੇ ਹਨ, ਉਨ੍ਹਾਂ ਦੇ ਗਲੇ ਤੇ ਝਾੜਾਂ ਨੂੰ ਪਹਿਨਾ ਲਏ ਜੰਞੂ ਇਕੋ ਜਿਹੇ ਹਨ। [9]ਤੋਲ। [10]ਬ੍ਰਾਹਮਣ ਲੈਣ ਨਾ।

*ਪਾ:—ਮਹਿ। †ਪਾ:—ਪ੍ਰੇਮੁਰ ਸਨਿ ਮਗਨ ਥੇ ਮਨ ਮਹਿੰ।

ਅਰਦਾਸੀ ਤਬਿ ਗੁਰ ਪਾਹਿ ॥੧੨॥ 'ਦਿਜਬਰ ਲੇਤਿ ਨਹੀਂ,ਦੇ ਰਹੈ'।ਸਾਚੇ ਪਾਤਸ਼ਾਹੁ ਬਚ ਕਹੈ। 'ਕਸੋ ਨਹਿੰ ਲੇਤਿ ? ਕਹੈ ਕੋ ਕਹਾਂ ?' ਉਰ ਭੈ ਧਰਿ ਅਰਦਾਸੀ ਮਹਾਂ ॥੧੩॥ ਸੁਨਤਿ ਅਰਜ ਕਰ ਜੋਰਿ ਉਚਾਰੀ। 'ਤੁਮ ਹੀ ਜਾਨੋ ਗਤੀ ਤੁਮਾਰੀ। ਸਾਚੇ ਸਾਹਿਬ ! ਅਵਰ ਨ ਜਾਨੈ। ਅੰਤਰਜਾਮੀ ਨਾਂਹਿ ਨ ਛਾਨੈ' ॥੧੪॥ਸਾਹਿਬ ਸਿੰਘ ਬੈਠਸੋ ਤਬਿ ਪਾਸੀ। ਜਾਨਸੋਂ ਭਰਸੋ ਕਹੈ ਅਰਦਾਸੀ[1]। ਤਿਸ ਨੇ ਕਹਿਸੋ ਸੁ 'ਦਿਜਨ ਉਚਾਰੀ[2]:–ਅਬਿ ਗੁਰ ਰਹੈ ਨਹੀਂ ਅਧਿਕਾਰੀ ॥੧੫॥ ਖੱਤ੍ਰੀ ਹ੍ਵੈ ਕਰਿ ਲਾਹਿ ਜਨੇਊ–। ਇਮ ਹੀ ਕਹਿ ਸੋਢੀ ਕੁਲ ਜੇਊ।–ਭਏ ਗੁਰੂ ਕੇ ਬਾਵਰ ਅਬੈ–। ਇੱਤਮਾਦਿਕ ਬੋਲਤਿ ਹੈਂ ਸਬੈ' ॥੧੬॥ ਸੁਨਿ ਕਲਗ਼ੀਧਰ ਬਾਕ ਉਚਾਰੇ। 'ਕਰਹੁ ਮਾਂਹੁ ਕੇ ਭੱਲੇ ਸਾਰੇ। ਕੜੇ ਅੰਗੂਠੀ ਮਣਕੇ ਮਾਲਾ। ਲਿਹੁ ਕਰਵਾਇ ਲੋਹ ਤੇ ਜਾਲਾ' ॥੧੭॥ ਸ਼ਸਤ੍ਰਸਿੰਘ ਸੁਨਿ ਕਰਿ ਲੇ ਗਯੋ। ਤੂਰਨ ਸਕਲ ਕਰਾਵਤਿ ਭਯੋ। ਸਮਾਂ ਜਬੈ ਪਢਿਬੇ[3]ਰਹਿਰਾਸ। ਲਗਸੋ ਦਿਵਾਨ ਗੁਰੂ ਕੇ ਪਾਸ ॥ ੧੮ ॥ ਤਬਿ ਲੇ ਕਰਿ ਪਹੁੰਚਸੋ ਕਰਿਵਾਇ। ਧਰਿ ਦਿਵਾਨ ਮਹਿੰ ਗੁਰ ਅਗਵਾਇ।ਦੇਖਿ ਸਭਿਨਿ ਕੋ ਪ੍ਰਭੁ ਤਿਸ ਬਾਰੀ। ਦ੍ਵੈ ਤੁਕ ਕੋ ਨਿਜ ਬਦਨ ਉਚਾਰੀ ॥੧੯॥

ਸ਼੍ਰੀ ਮੁਖਬਾਕ:–

ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥ ਤੂੰ ਜਾਣੋਈ ਸਭਸੁ ਦੇ ਲੈਸਹਿ ਜਿੰਦ ਕਢਾਉ[4] ॥੧॥

ਚੌਪਈ ॥ ਇਮ ਪਢਿਕੈ ਗੁਰ ਹੁਕਮ ਉਚਾਰਾ। 'ਬਿਚ ਦਿਵਾਨ ਕੇ ਬੈਠਹੁ ਸਾਰਾ'। ਉਠਿ ਤਬਿ ਸ਼ਸਤ੍ਰ ਸਿੰਘ ਵਰਤਾਏ।ਦੋਇ ਕੜੇ ਇਕ ਛਾਪ ਸੁਹਾਏ ॥੨੦॥ ਦੋਇ ਚੱਕ੍ਰ ਜੰਜੀਰੀ ਦੀਨ। ਏਕ ਕਰਦ ਪੰਚ ਭੱਲੇ ਲੀਨ।ਸਕਲ ਖਾਲਸੇ ਅੰਗੀਕਾਰੇ[5]। ਖੁਸ਼ੀ ਹੋਇ ਉਰ ਗੁਰੂ ਉਚਾਰੇ ॥ ੨੧ ॥ ਦੋਹਰਾ ॥ 'ਖਾਲਸ ਗੁਰ, ਗੁਰ ਖਾਲਸਾ ਹੁਇ ਹੈ ਮਹਿਦ ਮਹਾਨ। ਤਾਣ ਨਿਤਾਣੇ ਨਰਨ ਕੋ ਹੋਇ ਨਿਥਾਵੇ ਥਾਨ॥੨੨॥ਚੌਪਈ॥ ਜਗ ਕੇ ਬ੍ਰਹਮਣ ਹੈਂ ਪ੍ਰਤਿ ਗ੍ਰਾਹੀ[6]।ਲੇਹਿ ਕੁਦਾਨ ਬਿਚਾਰੈਂ ਨਾਂਹੀ। ਤਿਨ ਗੁਰ ਛੋਡਾ, ਸੋ ਗੁਰ[7] ਛੋਡੇ।

---

[1]ਕੀ ਕਹਿੰਦੇ ਹਨ? [2]ਜਾਣ ਲਿਆ ਕਿ ਅਰਦਾਸੀਆ ਡਰਦਾ ਹੋਇਆ (ਝਕਦਾ ਕਹਿੰਦਾ ਹੈ। [3]ਬ੍ਰਾਹਮਣ ਕਹਿੰਦੇ ਹਨ। [4]ਪੜਨ ਦਾ ਆਇਆ। [5]ਜਿੰਦ ਤੇ ਸਰੀਰ। (ਅ) ਕਢਾਉ=ਵਚਨ, ਹੁਕਮ। [6]ਅੰਗੀਕਾਰ ਕੀਤੇ। [7]ਜਗਤ ਦਾ ਦਾਨ ਲੈਣ ਵਾਲੇ [ਸੰਸ: ਪ੍ਰਤਿਗ੍ਰਹ=ਦਾਨ ਲੈਣ ਵਾਲਾ]। [8]ਗੁਰੂ ਨੇ।

ਗੌੜਾਂ ਤੇ ਹੁਇ ਗੌੜ ਸੁ ਰੋਡੇ[1] ॥ ੨੩ ॥ ਸਕਲ ਸਨੌੜੀ ਭਏ ਪਹੂੜੀ[2]। ਜੋ ਗੁਰ ਨਿੰਦਾ ਕਰਿ ਹੈਂ ਕੂੜੀ। ਹੋਏ ਕਾਨ ਕੁਬਜ ਸਭਿ ਮਾਥਰ[3]। ਕਰਹਿਂ ਉਠਾਵਨ ਸਿਖ ਇਨ ਸਾਥਰ[4] ॥੨੪॥ ਦੇਖਿ ਕੋਪ ਗੁਰ ਕੇ ਉਰ ਬਾਢੋ।ਭਾ ਕਰ ਜੋਰਿ ਪਰੋਹਤ ਠਾਂਢੋ। 'ਬਖਸ਼ਹੁ ਮਹਾਰਾਜ ਹਮ ਖਰੇ'। ਤਿਸਹਿ ਦੇਖਿ ਕਹਿਂ ਕਰੁਨਾ ਢਰੇ ॥ ੨੫॥ ਬਚਨ।'ਸਾਰਸੁਤ ਖਾਲਸੇ ਕੀ ਜੁਗਤ[5]। ਰਹੋ ਕਾਹੁ ਵੇਸ਼[6]।ਖਾਲਸੇ ਕੇ ਦਰਵੇਸ਼[7]।ਤੁਮਰਾ ਹੈ ਵੰਸ।ਸੰਭਲ ਪੁਰ ਵੰਸ[8]।ਵਿਸ਼ਨੁ ਜਸਕੁਲ ਤੁਮਾਰੀ[9]।ਪਰਜਾ ਕੀ ਰਖਵਾਰੀ[10]।ਨਿਹਕਲੰਕ ਹੋਵੈ[11]।ਕੁਲ ਸਥਾਨ ਹੈ[12]॥੧॥

ਚੌਪਈ॥ ਸਭਾ ਬਿਖੈ ਸੋਢੀ ਜੇ ਅਹੈਂ। ਸੋ ਕਰਿ ਜੋਰਿ ਬੇਨਤੀ ਕਹੈਂ।'ਹਮ ਕੋ ਬਖਸ਼ਹੁ ਰਿਸ ਨਿਰਵਾਰਾ'। ਤਬਿ ਸ਼੍ਰੀਮੁਖ ਤੇ ਤਿਨਹੁ ਉਚਾਰਾ ॥ ੨੬ ॥ ਬਚਨ।'ਮੇਰੀ ਕੁਰਿਆਈ।ਜਿਨ ਕੇ ਮਨ ਭਾਈ।ਵਧਹੁ ਕੁਲ ਤਾਂਹਿ ਕਾ। [13]ਮਮ ਪੰਥ ਕੇ ਨਾਹਿਕਾ। ਮਾਨਹਿ ਮੁਝ ਸਮਾਨ। ਬਸੀਅਹੁ ਮਮ ਧਾਮ[13]॥ ੨ ॥

ਚੌਪਈ ॥ ਖੱਤ੍ਰੀ ਸ੍ਰਾਪ ਸੁਨਸੋਂ ਸਮੁਦਾਏ। ਧਰਿ ਕਰਿ ਤ੍ਰਾਸ ਗੁਰੂ ਢਿਗ ਆਏ। ਹਾਥ ਜੋਰਿ ਸਨਮੁਖ ਹੁਇ ਖਰੇ। ਕਹੈਂ 'ਆਨਿ ਹਮ ਸ਼ਰਨੀ ਪਰੇ' ॥੨੭॥ਪਿਖਿ ਤਿਨ ਸ਼੍ਰੀ ਮੁਖ ਤੇ ਬਚ ਕਹਯੋ। 'ਮੇਰੋ ਪੰਥ ਦਯਾਨਿਧਿ ਲਹਯੋ। ਤਿਸ ਕੇ ਰਹੋ ਅਧੀਨ ਹਮੇਸ਼ੁ। ਤੌ ਸੁਖ ਪਾਵਹੁ ਸਕਲ ਵਿਸ਼ੇਸ਼ੁ ॥੨੮॥ ਰਚਹਿ ਬਿਰੋਧ ਦੁਖੀ ਹੈ ਸੋਇ। ਪੁਨ ਪਛੁਤਾਵਹਿ ਸ਼ਰਨੀ ਹੋਇ। ਸਭਿ ਜਗ ਕਾਰ ਅਨੇਕ ਪੁਕਾਰੀ। ਲਈ ਖਾਲਸੇ ਸਕਲ

---

[1]ਭਾਵ ਗੌੜ (ਛੜਕ ਦੇ) ਰੋੜਿਆਂ ਵਾਂਙ (ਨਿਕੰਮੇ) ਹੋ ਜਾਣਗੇ, ਸੋ ਸਾਖੀ ਮੂਜਬ ਅਰਥ ਇਹ ਹੈ। ਗਿਆਨੀ, ਗੌੜਾਂ ਵਿਚੋਂ ਗੌੜ ਦੌੜੇ ਹੋ ਜਾਣਗੇ, ਅਰਥ ਭੀ ਕਰਦੇ ਹਨ। ਅਥਵਾ ਗੌੜਾਂ ਤੋਂ ਗੌੜ (ਗੋਲ ਮੋਲ) ਰੋੜੇ ਹੋ ਜਾਣਗੇ। [2]ਮੋਢੀ ਹੋਏ ਢੁਹੜ [ਢੁਹੜ=ਮੂਰਖ, ਕੁਢੱਦੇ। ਅ:, ਢੁਹੜ= ਸਫ, ਭਾਵ ਨੀਵੇਂ]। (ਅ) ਸਨੌੜੀ ਤੋਂ ਸਨੌਢ ਬ੍ਰਾਹਮਣ ਭੀ ਮੁਰਾਦ ਲੈਂਦੇ ਹਨ। ਪਰ ਅਰਥੀ ਚਲਕੇ ਮੋਢੀ ਹੱਥ ਜੋੜਦੇ ਹਨ। [3]ਕਾਨ ਕੁਬਜ ਤੇ ਮਾਥੁਰ ਦੇ ਬ੍ਰਾਹਮਣਾਂ ਦੀਆਂ ਜਾਤਾਂ। (ਅ) ਕਿਤੇ ਪਾਠ 'ਪਾਥਰ' ਭੀ ਸੁਣਿਆਂ ਹੈ। [4]ਸਿੱਖ ਇਨ੍ਹਾਂ ਦਾ ਸੱਥਰ ਦੁੱਕ ਦੇਣਗੇ। ਭਾਵ ਸਤਿਕਾਰ ਨਹੀਂ ਰਹੇਗਾ। (ਅ) ਸਿੱਖਾਂ ਦੇ ਬਿਸਤਰੇ ਦੁੱਕਣਗੇ ਭਾਵ ਮੇਹਾ ਕਰਨਗੇ। ਇਸ ਅਰਥ ਵਿਚ 'ਸਿਖਇਨ' ਇਹ ਪਾਠ ਕੱਠਾ ਰਹੇਗਾ। [5]ਖਾਲਸੇ ਵਿਚ ਮਿਲੇ ਰਹਿਣਗੇ। [6]ਭਾਵ ਕਿਸੇ ਭੇਸ ਵਿਚ ਰਹੋ। [7]ਖਾਲਸੇ ਦੇ ਫਕੀਰ (ਯਾਚਕ) ਹੋਕੇ ਰਹੋਗੇ। [8]ਨਾਮ-ਪੁਰੀ ਦਾ, ਉਥੋਂ ਵੰਸ਼ ਹੋਵੇਗਾ। [9]ਵਿਸ਼ਨ ਜਸ ਨਾਂ ਬ੍ਰਾਹਮਣ ਤੁਹਾਡੀ ਰੁਲ ਵਿਚ ਹੋਵੇਗਾ। [10]ਰਾਖੀ ਵਾਸਤੇ। [11]ਨਿਹਕਲੰਕ ਅਵਤਾਰ ਹੋਵੇਗਾ। [12]ਕੁਲ ਨਿਹਾਲ ਹੋਵੇਗੀ। [13]ਜੋ ਮੋਢੀ ਮੇਰੇ ਨਾਹਿ ਦੇ (ਕੀਤੇ) ਪੰਥ ਨੂੰ ਮੇਰੇ ਤੁੱਲ ਸਮਝੇਗਾ ਉਹ ਮੇਰੇ ਧਾਮ ਨੂੰ ਪ੍ਰਾਪਤ ਹੋਵੇਗਾ [ਨਾਹਿ=ਮਾਲਕ, ਅਕਾਲ ਪੁਰਖ]।

ਸੰਭਾਰੀ ॥੨੯॥ ਬਚਨ। ਅੰਬੀਰੀ। ਵਜ਼ੀਰੀ। ਫਕੀਰੀ। ਤਤਬੀਰੀ[1]। ਦੁਹੀਰੀ[2] ਅਕਲਗੀਰੀ[3]। ਦਾਨ ਕੀ ਦਹੀਰੀ[4]। ਬੰਦਕ ਤਰਗਸ ਗੀਰੀ[5] ॥ ੩ ॥ ਚੌਪਈ।ਰਾਜ ਮੰਤ੍ਰ ਕੀ ਦਾਤ ਬਡਾਈ[6]।ਉਦੇਸਿੰਘ ਮੋਹਰ ਸਿੰਘ ਪਾਈ। ਧੰਨਾ ਸਿੰਘ ਮਾਨਸਿੰਘ ਜਾਨ।ਦਾਨਸਿੰਘ ਚੜਤ ਸਿੰਘਪ੍ਰਮਾਨ॥੩੦॥ਜਿਮੀਦਾਰਏ ਗੌਤ ਬਿਸਾਲਾ।ਬਖਸ਼ਨੋ ਰਾਜ ਬਨੈਂ ਮਹਿਪਾਲਾ[7]।ਇਮ ਕਹਿਤੇ ਉਠਿ ਮੰਦਰ ਬਰੇ।ਆਇ ਅਜੀਤੇ ਹੋਰਨਿ ਕਰੇ॥੩੧॥ਹਾਥ ਜੋਰਿ ਪਦਪੰਕਜ ਲਾਗੀ।ਭਈ ਦੀਨ ਬੋਲੀ ਵਡਭਾਗੀ। [8]ਪਾਤਸ਼ਾਹੁ!ਬੇਟੇ ਕਯਾ ਕਹਿ ਹੈਂ। ਸਿਖ ਸਰਦਾਰੀ ਲੇ ਬਲ ਧਰਿ ਹੈਂ[9]॥੩੨॥ਹੋਰਿ ਅਜੀਤੇ ਦਿਸ਼ ਮੁਸਕਾਏ। ਕਹਨੋ ਭਵਿੱਖਤਿ ਗਤਿ ਸਮੁਝਾਏ। [10]ਤੁਮ ਸੱਚਾ ਘਰਿ ਅਚਲ ਸੰਭਾਲੋ।ਜਹਾਂ ਕਲੇਸ਼ ਨਹੀਂ ਕਿਸ ਕਾਲੋ ॥ ੩੩ ॥ ਤੋਹਿ ਕੁਟੰਬ ਭਾਗ ਮਹਿੰ ਭਾਰੀ[11]। ਦਈ ਅਰਸ਼ ਕੀ[6] ਬਰ ਸਰਦਾਰੀ। ਜਿਸ ਥਲ ਬਨਿ ਹੈ ਬਾਸ ਹਮਾਰਾ। ਤਹਾਂ ਬਾਸ ਤੁਵ ਜੁਤਿ ਪਰਵਾਰਾ ॥ ੩੪ ॥ ਜੋਤਿਕ ਪੰਥ ਖਾਲਸਾ ਭਾਰੀ। ਸੋ ਸਭਿ ਤੁਮਰੇ ਆਗਸ਼ਾ ਕਾਰੀ। ਨਿਤ ਮਾਨਹਿ ਬੰਦਨ ਕੋ ਠਾਨਹਿ। ਗੁਰ ਉਪਕਾਰ ਅਪਨ ਪਰ ਜਾਨਹਿ ॥ ੩੫ ॥ ਅਵਨੀ ਪਰ ਜਸੁ ਕਰਹਿ ਬਿਸਾਲਾ। ਗੁਰ ਕੋ ਪੁੱਤ੍ਰ ਖਾਲਸਾ ਜਾਲਾ।ਬਡੀ ਘਾਲ ਘਾਲੀ ਵਥੁ ਪਾਈ[10]। ਨਿਤ ਮਹਿੰਮਾ ਮਹਿ ਮਹਿੰ ਬਹੁ ਛਾਈ[9] ॥ ੩੬ ॥ ਇਮ ਕਹਿ ਕਰਿ ਥਿਰ ਭਏ ਗੁਸਾਈਂ। ਲੋਚਨ ਮੂੰਦਿ ਸਮਾਧਿ ਲਗਾਈ। ਸਤਿ, ਚੇਤਨ, ਆਨੰਦ, ਮਝਾਰੀ।ਨਿਜ ਸਰੂਪ ਮਹਿੰ ਬ੍ਰਿਤਿ ਥਿਰ ਧਾਰੀ ॥੩੭॥ ਦੇਖਿ ਕੰਤ ਕੋ ਮੁਖ ਸਭਿ ਭਾਂਤੀ। ਭਈ ਅਜੀਤੇ ਸੀਤਲ ਛਾਤੀ। ਮਾਨਸੋਂ ਬਚਨ ਜਥਾ ਹੁਰਮਾਯੋ।ਹਾਥਜੋਰਿ ਕਰਿ ਸੀਸ ਨਿਵਾਯੋ ॥ ੩੮ ॥ ਗਈ ਆਪਨੇ ਥਾਨ ਮਝਾਰੀ। ਨਹਿੰ ਕਿਸ ਕੋ ਢਿਗ ਬਹੁਰ ਉਚਾਰੀ।ਪਤਿ ਆਸ਼ੈ ਲਖਿ ਰਿਦੈ ਛਪਾਯੋ।ਰਹਿ ਅਨੁਸਾਰ ਤਥਾ ਮਨ ਭਾਯੋ ॥ ੩੯ ॥ ਇਮ ਸਤਿਗੁਰ ਕੇ ਚਰਿਤ੍ਰ ਬਿਸਾਲੇ। ਸੁਨਿ ਸ੍ਰੋਤਾ ਹਤਿ ਕਲਮਲ ਕਾਲੇ[11]। ਕਵਿ ਸੰਤੋਖ ਸਿੰਘ ਕਰਿ ਬੰਦਨ*।ਬੰਦਨ

---

[1]ਜੁਗਤੀ, ਨਿਪੁੰਨਤਾ। [2]ਪੁਸ਼ਤਪਨਾਹ ਹੋਣਾ, ਸਹਾਇਤਾ ਦਾ ਥਲ। [ਅ:, ਜ਼ਹੀਰ=ਪੁਸ਼ਤੇ ਪਨਾਹ]। (ਅ) ਪੂਜਯ ਹੋਣਾ [ਜੁਹਾਰ=ਨਮਸਕਾਰ]। [3]ਦਾਨਾਈ। [4]ਦਾਤ ਦੇਣਾ। [5]ਸ਼ਸਤ੍ਰਧਾਰੀ ਹੋਣਾ। [6]ਰਾਜ ਸਾਜ ਤੇ ਮੰਤ੍ਰੀ ਪੁਣੇ ਦੀ ਦਾਤ ਵਡਾਈ। [7]ਭਾਵ ਅਚਲ ਸਚ ਖੰਡ। [8]ਭਾਰੀ ਭਾਗਾਂ ਵਾਲਾ ਹੈ ਤੇਰਾ ਕੁਟੰਬ। [9]ਸਚਖੰਡ ਦੀ। [10]ਖਾਲਸੇ ਨੇ। [11]ਕਲਜੁਗ ਦੇ ਕਾਲੇ ਪਾਪਾਂ ਨੂੰ।

*ਪਾ:—ਬੰਦ।

ਕਰੌਂ ਚਰਨ ਅਰਬਿੰਦਨਿ* ॥ ੪੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਦਾਨ ਦੇਣ' ਪ੍ਰਸੰਗ ਬਰਨਨੰ ਨਾਮ ਨੌਮੋਂ ਅੰਸੂ ॥ ੯ ॥

੧੦. [ਕਵੀਜਨ ਸੰਬਾਦ]।

ਦੋਹਰਾ ॥ †ਏਕ ਬਾਰ ਸ਼੍ਰੀ ਸਤਿਗੁਰੂ ਬੈਠੇ ਅਪਨੇ ਭਾਇ[1]।ਕਥਾ ਭਈ ਤਹਿੰ ਪਾਂਡਵਨਿ ਪੰਡਤ ਭਾਰਤ ਆਇ[2] ॥ ੧॥ ਤਹਿੰ ਪਾਛੇ ਚਰਚਾ ਭਈ 'ਮਰਨੋ ਨ ਆਵੈ ਕੋਇ[3]। ਕਸ਼ਾ ਜਾਨੈ ਕਸ਼ਾ ਹੋਇ ਤਹਿੰ ਹੈ ਵਾ ਨਾਂਹੀ ਹੋਇ[4]'॥੨॥ ਤਬਿ ਬੋਲੇ ਨੰਦ ਲਾਲ ਜੀ'ਕਰਨੀ ਕਮਲ‡ਜਮਾਲ[5]।ਸਿੱਖ ਸਿਦਕ ਗੁਰ-ਮੁਖਿ ਬਡੇ[6] ਤਿਨ ਕੋ ਭਲੋ ਹਵਾਲ[7]'॥੩॥ ਸੈਨਾਪਤਿ ਕ੍ਵਿਤਾ ਕਹੈ[8] 'ਗੁਰ ਦਰਸ਼ਨ ਤੇ ਪਾਰ। ਕਰੇ ਭਲੀ ਵਾ ਬੁਰੀ ਨਿਤ ਸਤਿਗੁਰ ਲੇਇ§ ਸਵਾਰ' ॥ ੪ ॥ ਉਦੇਰਾਇ ਕਵਿ ਇਉਂ ਕਹੈ 'ਜੈਸੀ ਕਾਹੂੰ ਘਾਲ। ਤੈਸਾ ਫਲ ਦ੍ਰਮ ਹੋਇਗਾ ਜੈਸਾ ਬੀਜ ਬਿਸਾਲ'॥੫॥ ਰਾਵਲ[9] ਬੋਲੈ 'ਜੀਵ ਕੋ ਈਸੁਰ ਅੰਸ਼ ਨਿਹਾਰ[10]।ਨਹੀਂ ਦੰਡ ਅਪਨੀ ਸੁਰਤਿ ਬਿਚਰੈ ਲੋਭ ਪਸਾਰ[11]' ॥੬॥ ਅੱਲ੍ਹੂ ਬੋਲੈ 'ਦੇਹਿ ਜੜ੍ਹ, ਪੰਚ ਤੱਤ ਛੁਟਿ ਜਾਹਿ।ਬੁੱਧ ਪ੍ਰਾਨ ਤਕ ਆਹਿ¶ ਜੜ ਚੇਤਨ ਆਪੇ ਆਹਿ[12]'॥੭॥[13]ਮੱਧੂ ਬੋਲੈ 'ਜੋ ਸਹੀ ਚੇਤਨ ਪਰਮ ਸਰੂਪ।

---

[1]ਸੁਤੇ ਸਿੱਧ, ਆਪਣੀ ਮੌਜ ਵਿਚ। [2]ਪੰਡਤ ਨੇ ਆਕੇ ਮਹਾਂ ਭਾਰਤ ਵਿਚੋਂ ਪਾਂਡਵਾਂ ਦੀ ਕਥਾ ਕੀਤੀ। [3]ਮਰਿਆ ਮੁੜਕੇ ਕੋਈ ਨਹੀਂ ਆਂਵਦਾ (ਸੰਸਾਰ ਵਿਚ)। [4]ਕੋਈ (ਰੂਪ ਬਣਿਆਂ) ਰਹਿੰਦਾ ਹੈ ਜਾਂ ਨਹੀਂ। [5]ਕਰਨੀ (ਰੂਪੀ) ਕਵਲ ਸੁੰਦਰ (ਜਿਨ੍ਹਾਂ ਦਾ ਖਿੜਿਆ ਹੈ)। [6]ਸਿਦਕੀ ਤੇ ਵਡੇ ਗੁਰਮੁਖ ਸਿੱਖ (ਜੋ ਹਨ)। [7](ਪ੍ਰਲੋਕ ਵਿਚ) ਤਿਨ੍ਹਾਂ ਦਾ ਹਾਲ ਭਲਾ ਹੁੰਦਾ ਹੈ। [8]ਕਵਿਤਾ (ਕਰਨ ਵਾਲਾ ਭਾਵ ਕਵੀ) ਸੈਨਾਪਤ ਤਦੋਂ ਕਹਿਣ ਲਗਾ। [9]ਨਾਮ ਕਵੀ ਦਾ ਹੈ। [10]ਜੀਵ ਨੂੰ ਈਸ਼ਰ ਦੀ ਅੰਸ਼ ਜਾਣ। [11](ਇਸ) ਲੋਭ ਦੇ ਪਸਾਰੇ (ਜਗਤ) ਵਿਚ (ਜੋ) ਆਪਣੀ ਸੁਰਤ (ਦੇ ਮੰਡਲ) ਵਿਚ ਵਿਚਰੇ (ਉਸ ਨੂੰ) ਦੰਡ ਨਹੀਂ ਹੈ। (ਅ) ਆਪਣੀ ਸੁਰਤ ਵਿਚ ਵਿਚਰਨ ਵਾਲੇ ਨੂੰ ਦੰਡ ਨਹੀਂ, ਪਰ ਪਸਾਰੇ ਦੇ ਲੋਭ ਵਿਚ ਵਿਚਰਨ ਵਾਲੇ ਨੂੰ ਦੰਡ ਹੈ। (ੲ) ਜੇ 'ਪਸਾਰ' ਦੀ ਥਾਂ ਪਾਠ 'ਬਿਸਾਰ' ਹੋਵੇ ਤਾਂ ਅਰਥ ਸਪਸ਼ਟ ਹੈ। ਭਾਈ ਗਿਆਨ ਸਿੰਘ ਗਿਆਨੀ ਨੇ ਅਰਥ ਕੀਤਾ ਹੈ ਕਿ ਆਪਣੀ ਅੰਸ ਨੂੰ ਕੋਈ ਦੰਡ ਨਹੀਂ ਦੇਂਦਾ। [12]ਅੱਲ੍ਹੂ ਬੋਲਿਆ 'ਦੇਹ ਜੜ੍ਹ ਹੈ ਤੇ ਬੁੱਧੀ ਪ੍ਰਾਣਾਂ ਤਕ (ਬੀ ਸਾਰੇ) ਜੜ੍ਹ ਹਨ, ਚੇਤਨਤਾ (ਵਿਚੋਂ) ਆਪੇ ਹੀ (ਭਾਵ ਇਨ੍ਹਾਂ ਦੇ ਮੇਲ ਨਾਲ ਪੈਦਾ) ਹੋਈ ਸੀ; ਸੋ (ਮਰਨ ਨਾਲ) ਪੰਜ ਤੱਤ ਛੁੱਟ ਜਾਣਗੇ ਅਰਥਾਤ ਅਲੱਗ ਅਲੱਗ ਹੋ ਜਾਣਗੇ (ਬਾਕੀ ਕੁਛ ਰਹਿਣਾ ਹੀ ਨਹੀਂ)'। (ਅ) 'ਦੇਹ ਜੜ੍ਹ ਹੈ ਤੇ ਪ੍ਰਾਣਾਂ ਤੋਂ ਬੁੱਧੀ ਤੱਕ (ਸਾਰੇ) ਜੜ੍ਹ ਹਨ, (ਮਰਨ ਨਾਲ) ਪੰਜ ਤੱਤ ਅਲੱਗ ਅਲੱਗ ਹੋ ਜਾਣਗੇ ਏ ਚੇਤਨ ਆਪੇ ਵਿਚ ਇਸਥਿਤ ਹੈ, ਭਾਵ ਉਹ ਅਲੱਗ ਆਪੇ ਵਿਚ ਇਸਥਿਤ ਹੋ ਜਾਏਗਾ'। [13]ਦੇਖੋ ਅਗਲੇ ਸਫੇ ਦਾ ਪ੍ਰਯਾਯ ੧। *ਪਾ:—ਅਰਬਿੰਦ। †ਇਹ ਅਗਲੀ ਲਗਪਗ ਸਾਰੀ ਇਬਾਰਤ ੬੩ਵੀਂ ਸਾਖੀ ਦਾ ਉਤਾਰਾ ਹੈ। ‡ਪਾ:—ਕਰਮ। §ਪਾ:—ਲੇਤਿ। ¶ਪਾ:—ਆਦਿ।

ਨਾ ਮਾਰੈ ਮਰਤਾ ਨਹੀਂ ਦੂਜਾ ਕੋ ਨ ਅਨੂਪ ॥ ੮॥ ਅਗਨਿ ਅਗਨਿ ਜਿਮ ਸੀਤ ਸੀਤ ਘ੍ਰਿਤ ਘ੍ਰਿਤ ਪਾਨੀ ਵਾਰ। ਭ੍ਰਮਹਾਰ ਦੇਖਹੁ ਕਵਿਤ* ਦੂਜਾ ਕਹਾਂ ਵਿਚਾਰ[1]॥ ੯ ॥ ਚੰਦਾ 'ਚੰਦ ਚਕੋਰ ਜਨੋਂ ਬਾਲ ਮਾਇ ਕੀ ਰੀਤਿ। ਤਨੋਂ ਗਤਿ ਈਸ਼ੁਰ ਜੀਵ ਕੀ ਜਾਣੈ ਪ੍ਰਾਨੀ ਮੀਤ[2]॥ ੧੦॥ ਬੱਲੂ 'ਬਿਸ਼ਨੁ ਫਕੀਰ ਕੀ ਏਲੀ ਸੁਨੈ ਨ ਕੋਇ। ਤਨੋਂ ਈਸ਼ੁਰ ਅਰੁ ਜੀਵ ਕੀ ਦੁਬਿਧਾ ਜੀਅ ਮੈਂ ਹੋਇ[3]॥੧੧॥ ਲੱਖਾ 'ਲਖ ਮਣ ਬੋਝ ਜਿਹ ਸੋਈ ਮਰਤਾ ਭਾਰ। ਹਸਤੋ ਹਲਕੇ ਲੋਗੁ ਸਭਿ, ਪਾਪ ਪੁੰਨ ਇਉਂ ਧਾਰਿ[4]॥੧੨॥ ਈਸ਼ੁਰ ਕਹਿ 'ਸਾਧਹੁ ਸੁਨਹੁ ਤੀਨ ਕਾਲ ਇਹ ਨਾਂਹਿ।ਜੋ ਦੀਸੈ†ਸੋ ਅੱਗਤਾ ਨਹਿ ਸੰਸੈ ਯਾਂ ਮਾਂਹਿ[5]' ॥੧੩॥[6]ਸੁਖੀਆ 'ਸੁਪਨੈ ਏਕ ਨਰ ਕਲਪੈ ਰੂਪ ਅਨੇਕ। ਤੈਸੇ

---

[1]ਮਧੁ ਬੋਲਿਆ 'ਜਦ ਕਿ ਪਰਮ ਸਰੂਪ ਚੇਤਨ ਹੀ ਸਹੀ (ਅਵਿਨਾਸ਼) ਹੈ ਅਤੇ ਜੋ ਨਾ ਮਾਰਦਾ ਹੈ ਨਾ ਮਰਦਾ ਹੈ, ਦੂਜਾ ਉਸ ਦੇ ਤੁੱਲ ਕੋਈ ਹੈ ਨਹੀਂ, (ਅਤੇ ਜਦ) ਅੱਗ ਵਿਚ ਅੱਗ, ਬਰਫ ਵਿਚ ਬਰਫ, ਘਿਉ ਵਿਚ ਘਿਉ, ਪਾਣੀ ਵਿਚ ਪਾਣੀ ਵਾਂਙੂ (ਜੀਵ ਬ੍ਰਹਮ ਦੀ ਏਕਤਾ ਹੈ ਤਾਂ) ਹੇ ਕਵੀ ਜਨੋਂ ਭਰਮ ਦੂਰ ਕਰਕੇ ਦੇਖੋ ਕਿ ਦੂਜਾ ਕੌਣ ਹੈ (ਜਿਸ ਦੀ) ਵਿਚਾਰ ਕਰਦੇ ਹੋ,ਅਥਵਾ ਫਿਰ ਭ੍ਰਮਣੇ ਵਾਲਾ ਕੌਣ ਹੈ। (ਅਛੇਦ ਭਾਵ ਇੱਕੋ ਚੇਤਨ ਅਖੰਡ ਹੈ ਦੂਜਾ ਹੈ ਹੀ ਨਹੀਂ ਤਾਂ ਫਿਰ ਜਨਮ ਮਰਨ ਤੇ ਦੰਡ ਆਦਿ ਕਿਸਨੇ ਕਿਸਨੂੰ ਦੇਣੇ ਹਨ)। [2]ਚੰਦ (ਕਵੀ ਬੋਲਿਆ) ਜਿਵੇਂ ਚੰਦ ਦੀ ਚਕੋਰ ਨਾਲ (ਪ੍ਰੀਤ ਹੈ ਤੇ ਜੋ) ਰੀਤੀ (ਪ੍ਰੇਮ ਦੀ) ਮਾਂ ਤੇ ਬੱਚੇ ਦੀ ਹੈ, ਉਹੀ ਗਤੀ (ਪ੍ਰੇਮ ਸੰਬੰਧ ਵਾਲੀ) ਈਸ਼ੁਰ ਤੇ ਜੀਵ ਦੀ ਹੈ। (ਇਸ ਗੱਲ ਨੂੰ) ਮਿੱਤ੍ਰ ਪ੍ਰਾਣੀ (ਈਸ਼ੁਰ ਨਾਲ ਮਿੱਤ੍ਰਤਾ ਭਾਵ ਵਾਲੇ ਭਾਵ ਭਗਤ ਜਨ ਹੀ) ਜਾਣਦੇ ਹਨ। ਭਾਵ ਪ੍ਰੇਮਾ ਭਗਤੀ ਨਾਲ ਸਦਗਤੀ ਮਿਲਦੀ ਹੈ। [3]ਦੁਬਿਧਾ ਜੀ ਵਿਚ ਹੁੰਦੀ ਹੈ (ਤਾਂ) ਜਿਵੇਂ 'ਵਿਸ਼ਨੂੰ' ਤੇ 'ਉਪਾਸਕ' (ਦੀ) ਤਿਵੇਂ ਜੀਵ ਤੇ ਈਸ਼ੁਰ (ਦੀ ਬੋਲੀ ਸੁਣੀਂਦੀ ਹੈ, ਦੁਬਿਧਾ ਮਨ ਵਿਚ ਨਾ ਹੋਵੇ ਤਾਂ ਇਸ ਭੇਦ ਦੀ) ਬੋਲੀ ਹੀ ਨਹੀਂ ਸੁਣਾਈ ਦੇਂਦੀ। ਭਾਵ ਇਹ ਹੈ ਕਿ ਭਗਤ ਜਨ 'ਉਪਾਸ੍ਯ ਉਪਾਸਕ' ਤੇ ਵੇਦਾਂਤੀ 'ਜੀਵ ਤੇ ਈਸ਼ੁਰ' ਦੀ ਦੁਬਿਧਾ ਵਿਚ ਹਨ, ਦੁਬਿਧਾ ਅੰਦਰੋਂ ਦੂਰ ਕਰ ਦੇਣ ਤਾਂ ਫਿਰ ਇਕ ਹੀ ਇਕ ਹੈ। (ਅ) ਬਲੂ ਵੈਸ਼ਨਵ ਫਕੀਰ ਦੀ ਬੋਲੀ ਇਹ ਹੈ ਕਿ ਜਦ ਤਕ ਕੋਈ ਸਤ ਸ਼ਾਸਤ੍ਰ ਨੂੰ ਨਹੀਂ ਸੁਣਦਾ ਤਦ ਤਕ ਜੀਵ ਤੇ ਈਸ਼ੁਰ ਦੀ ਦੁਬਿਧਾ ਜੀ ਵਿਚ ਰਹਿੰਦੀ ਹੈ। ਦੁਹਾਂ ਅਰਥਾਂ ਦਾ ਭਾਵ ਇਹ ਹੈ ਕਿ 'ਦੁਬਿਧਾ' ਦੂਰ ਕਰਨੀ ਚਾਹੀਦੇ । [4]ਲੱਖੇ ਨੇ ਆਖਿਆ ਕਿ 'ਜਿਸ ਦੇ (ਸਿਰ ਤੇ) ਲੱਖ ਮਣ ਬੋਝ ਹੋਵੇ ਉਹੋ ਭਾਰ ਹੇਠ ਮਰਦਾ ਹੈ, ਹਲਕੇ ਲੋਕ (ਜਿਨ੍ਹਾਂ ਸਿਰ ਭਾਰ ਨਹੀਂ) ਹੱਸਦੇ ਹਨ (ਪ੍ਰਸੰਨ ਹਨ) ਇਸੇ ਤਰ੍ਹਾਂ ਪਾਪ ਪੁੰਨ (ਦੇ ਬੋਝ ਤੇ ਹਲਕਾਪਨ) ਨੂੰ ਸਮਝ ਲਓ'। [5]ਈਸ਼ਰ ਨੇ ਕਿਹਾ 'ਹੇ ਸਾਧੋ ਸੁਣੋ, ਇਹ (ਜਗਤ) ਤਿੰਨ ਕਾਲ ਹੈ ਹੀ ਨਹੀਂ, ਜੋ (ਸੰਸਾਰ) ਦਿੱਸ ਰਿਹਾ ਹੈ ਅਗਿਆਨ ਕਰਕੇ ਦਿੱਸਦਾ ਹੈ, ਇਸ (ਗਲ ਵਿਚ) ਕੋਈ ਸ਼ੱਕ ਨਹੀਂ ਹੈ'। ਮੁਰਾਦ ਇਹ ਕਿ ਅਗਿਆਨ ਦੂਰ ਕਰੋ ਫਿਰ ਜਗਤ ਹੈ ਨਹੀਂ। [6]ਵੇਖੋ ਅਗਲੇ ਸਫੇ ਦਾ ਪ੍ਰਯਾਯ ੧।

*ਪਾ:—ਕਵਿਨ। †ਪਾ:—ਸੰਸੈ।

ਈਸ਼ੁਰ ਚਿੱਤ ਤੇ ਉਪਜੈ, ਨਿਪਜ ਬਿਬੇਕ[੧]॥ ੧੪॥ [੨]ਧਰਮ ਸਿੰਘ 'ਨਿਜ ਧਰਮ ਹੈ ਅਪਨੋ ਇਸ਼ਟ ਪ੍ਰਧਾਨ। ਆਨ ਧਰਮ ਸਕਲੇ ਨਿਫਲ, ਯਾਂ ਮੈਂ ਬੇਦ ਪ੍ਰਮਾਨ[੨]॥ ੧੫॥ 'ਤ੍ਯਾਗ ਮੂਲ ਹੈ' ਧਿਆਨ ਸਿੰਘ 'ਵਿਖੈ ਭੋਗ ਤੇ ਦੂਰ।ਧ੍ਯਾਨਧਰੈ ਇਹ ਪਰਮ ਧਨ ਸਤਿਗੁਰ ਪਦ ਕੀ ਪੂਰ[੩]॥੧੬॥[੪]'ਮਾਲਾ ਸਤਿਗੁਰ ਜਾਪ ਕੀ ਮਾਲਾ ਸਿੰਘ ਕੀ ਜਾਨ।ਜਾਤੇ ਕੋ ਅੱਭਿਆਸ ਹੈ ਚਤੁਰ ਵਰਗ ਕੋ ਸਾਨ[੪] ?॥੧੭॥ ਅਨਹਦ ਸਾਧਨ ਜੋਗ ਕੋ ਸਮਤ ਧ੍ਯਾਨਇਕ ਆਂਕ[੫]। ਸੁਨਿ ਸੰਬਾਦ ਇਹ ਸਭਿਨ ਕੋ ਸਤਿਗੁਰ ਉਚਰੇ ਬਾਕ:—॥੧੮॥

[੧]ਸੁਖੀਆ ਏਲਿਆ, ਜਿਵੇਂ ਸੁਪਨੇ ਵਿਚ ਇਕ ਆਦਮੀ ਅਨੇਕ ਰੂਪਾਂ ਦੀ ਕਲਪਨਾ ਕਰ ਲੈਂਦਾ ਹੈ ਤਿਵੇਂ ਇਕ ਈਸ਼ੁਰ ਦੇ ਚਿੰਤਨ (ਫੁਰਨੇ) ਤੋਂ (ਅਨੇਕ ਰੂਪਾਂ ਵਾਲਾ ਜਗਤ) ਉਪਜਦਾ ਹੈ (ਤੇ) ਗ੍ਯਾਨ ਹੋਣ (ਨਾਲ) ਸਮਾਪਤ ਹੋ ਜਾਂਦਾ ਹੈ। ਭਾਵ ਜਿਵੇਂ ਸੁਪਨੇ ਦੀ ਕਲਪਨਾ ਜਾਗਣ ਨਾਲ ਮਿਟ ਜਾਂਦੀ ਹੈ ਤਿਵੇਂ ਜਗਤ ਦੀ ਕਲਪਣਾ ਗਿਆਨ ਹੋਣ ਨਾਲ ਮਿਟ ਜਾਂਦੀ ਹੈ। ਟਕ—ਸੁਖੀਆ ਦਾ ਅਰਥ ਕਵੀ ਦੇ ਨਾਮ ਦੀ ਥਾਂ 'ਇਕ ਸੁਖੀਆ ਨਰ' ਭੀ ਲਾ ਲੈਂਦੇ ਹਨ ਕਿ ਜਿਵੇਂ ਇਕ ਆਦਮੀ ਸੁਖੀ ਸੱਤਾ ਹੋਇਆ ਸੁਪਨੇ ਵਿਚ 'ਅਨੇਕ' ਰੂਪ ਕਲਪ ਲੈਂਦਾ ਹੈ। ਐਉਂ ਅਰਥ ਲਾਉਣ ਨਾਲ ਇਹ ਟੇਢਾ ਭੀ ਈਸ਼ੁਰ ਕਵੀ ਦੀ ਉਕਤੀ ਹੀ ਰਹਿ ਜਾਂਦਾ ਹੈ। ਅੱਗੇ ਹੁਣ ਮੁਕਤੀ ਦੇ ਸਾਧਨਾ ਪਰ ਕਵੀ ਜੀ ਕਹਿਣਗੇ। [੨]ਧਰਮ ਸਿੰਘ ਬੋਲਿਆ:— ਆਪਣੇ ਇਸ਼ਟ ਨੂੰ ਪ੍ਰਧਾਨ ਮੰਨਣਾ ਇਹੀ ਆਪਣਾ ਧਰਮ ਹੈ, ਹੋਰ ਸਾਰੇ ਧਰਮ ਨਿਸ਼ਫਲ ਹਨ, ਇਸ ਵਿਚ ਵੇਦ ਦਾ ਪ੍ਰਮਾਣ (ਮੌਜੂਦ ਹੈ)। (ਅ) ਆਪਣੇ ਇਸ਼ਟ ਦਾ (ਦੱਸਿਆ) ਧਰਮ ਹੀ ਪ੍ਰਧਾਨ ਧਰਮ ਹੈ ਜਿਸ ਨਾਲ ਕਲਿਆਨ ਹੋਣੀ ਹੈ,ਦੂਜੇ ਦੇ (ਦੱਸੇ) ਧਰਮ ਸਭ ਨਿਸ਼ਫਲ ਹਨ, ਲੇਖਕ ਜੀ ਦਾ ਖਿਆਲ ਗੀਤਾ ਦੇ ਤੀਸਰੇ ਅਧ੍ਯਾਯ ਦੇ ਸ਼ਲੋਕ ੩੫ ਵਿਚ ਗਿਆ ਜਾਪਦਾ ਹੈ। [੩]ਧਿਆਨ ਸਿੰਘ ਬੋਲਿਆ:—'ਸਭ ਸਾਧਨਾਂ ਦਾ ਮੂਲ ਤਿਆਗ ਹੈ ਜੋ ਵਿਖੇ ਭੋਗਾਂ (ਵਿਚ ਲਗਿਆਂ) ਦੂਰ ਹੋ ਜਾਂਦਾ ਹੈ, ਅਬਦਾ ਵਿਖੇ ਭੋਗਾਂ ਤੋਂ ਦੂਰ ਰਹਿਕੇ ਤਿਆਗ (ਬ੍ਰਿਤੀ ਧਾਰਨ ਕਰਨੀ ਸਾਰੇ ਸਾਧਨਾ ਦਾ) ਮੂਲ ਹੈ (ਇਉਂ ਵਿਰਾਗ ਕਰਕੇ) ਧਿਆਨ ਪ੍ਰਾਇਣ ਹੋ ਜਾਵੇ ਇਹ ਪਰਮ ਧਨ ਹੈ (ਇਉਂ ਕਰਕੇ ਫਿਰ) ਸਤਿਗੁਰਾਂ ਦੇ ਚਰਨਾਂ ਦੀ ਧੂੜ (ਬਣਿਆ ਰਹੇ)। ਭਾਵ ਵੈਰਾਗ ਧਿਆਨ ਤੇ ਸਤਿਗੁਰ ਸੇਵਾ। [੪](ਮਾਲਾ ਸਿੰਘ ਬੋਲਿਆ) ਸਤਿਗੁਰ (ਨਾਂਮ) ਦੀ ਜਪ ਮਾਲਾ ਮਾਲਾ ਸਿੰਘ ਦੀ ਜਾਨ (ਪ੍ਰਿਯ ਵਸਤ) ਹੈ, ਜਿਸ ਤੋਂ (ਵਡਾ ਕਿਹੜਾ ਅਭ੍ਯਾਸ ਹੈ ਜੋ ਚਾਰ ਪਦਾਰਥਾਂ (ਧਰਮ, ਅਰਥ, ਕਾਮ, ਮੋਖ) ਸੰਜੁਕਤ ਹੈ। [ਸੰਸ:,ਚਤੁਰ ਵਰਗ=ਚਹੁੰ ਦਾ ਇਕੱਠ, ਧਰਮ ਅਰਥ, ਕਾਮ, ਮੋਖ, ਦੇਖੋ ਰਾਸ ਪੰਤਵੀਂ ਅੰਸੂ ੩ ਅੰਕ ੪੪-੬] (ਅ) ਮਾਲਾ ਸਿੰਘ ਦੀ ਮਾਲਾ ਸਤਿਗੁਰ (ਦੇ ਨਾਮ ਦੇ ਜਪ ਦੀ ਹੀ ਜਾਣੇ। [੫]...ਅਤੇ ਇਕ ਰਸ ਜੁੜੇ ਰਹਿਣ ਦਾ ਇਹੋ ਸਾਧਨ ਹੈ,ਅਤੇ ਏਹੋ ਧਿਆਨ ਹੈ ਜੋ ਸਮੂਹ (ਹਿਰਦੇ ਦੀ ਤੁਲਵੀਂ ਅਵਸਥਾ ਬਣਾਉਂਦਾ ਹੈ, ਹਾਂ) ਇਹੋ ਇਕ ਨਿਸ਼ਚਿਤ ਸਿੱਧਾਂਤ ਹੈ। ਅਨਹਦ=ਜਿਸਦੀ ਸੀਮਾ ਨ ਹੋਵੇ, ਇਕ ਰਸ, ਨਰੰਤ। ਸਮਤ=ਸਮੱਤ੍ਵ=ਤੁੱਲ। ਭਾਵ, ਹਿਰਦ ਦੀ ਹੇਠਾਂ ਉਤਾਂਹ ਨਾ ਹੋਣ ਦੀ ਅਵਸਥਾ। ਆਂਕ=ਅੰਕ =ਨਿਸ਼ਚਿਤ ਸਿੱਧਾਂਤ। ਯਥਾ ਤੁਲਸੀ ਜੀ ਕਹਿੰਦੇ ਹਨ:-ਏਕਹਿ ਆਂਕ ਇਹੈ ਮਨ ਮਾਂਹੀ]।

[1]ਤੀਨ ਪੁਰਖ ਪਰ ਬੇਦ ਬਾਕ ਚੌਥੇ ਨਹਿੰ ਅਧਿਕਾਰ। ਮੁਕਤਿ ਮੁਮੁੱਖੁ ਵਿਖਯ ਕੋ ਪਾਮਰ ਚੌਥੇ ਧਾਰ[1]॥੧੯॥ ਨਿਜ ਸਰੂਪ ਕੋ ਸਮੁਝਿ ਕੈ ਮੁਕਤੀ*ਛੁਟਕਾ ਆਨ। ਮੈਂ ਕੌ, ਕੌ ਸੰਸਾਰ ਇਹ, ਮੁਮੁੱਖੁ ਖੋਜਨਿ ਥਾਨ[2]॥੨੦॥ [3]ਵਿਖਈ ਵਿਧਿ ਸਭਿ ਬੇਦ ਕਰਿ ਤਜਾਗੀ ਸਕਲ ਨਿਖੇਧ। ਵਿਖੈ ਭੋਗ ਵਾਂਛਾ ਅਧਿਕ ਸਮਝਤਿ ਸੁਨਿ ਕਰਿ ਭੇਦ[3] ॥੨੧॥ [4]ਵਿਖੈ ਭੋਗ ਨਹਿੰ ਤਜਿ ਸਕੈ ਵਿਧਕਰਤੋ ਅਲਸਾਇ। ਨਹਿੰ ਉਪਾਸਨਾ ਕਾਮ ਬਿਨੁ ਪਾਮਰ ਧ੍ਰਮ ਵਿਹਾਇ†[4] ॥੨੨॥ [5]ਲਗੈ ਜਾਹਿ ਕੋ ਭਾਵਨਾ ਸੂਝਾ ਮਰਨਾ ਆਜ। ਗ੍ਯਾਨ ਸਮਝ ਆਪਾ ਲਖਨੋ ਭੇਟਨੋ ਗੁਰੂ ਸਮਾਜ[5]॥ ੨੩॥ [6]ਜੈਸੀ ਜੈਸੀ ਵਾਸ਼ਨਾ‡ ਤੈਸਾ ਚਿੱਤ ਤਰੰਗ। ਜਾਂਤੇ ਸਕਲੇ ਸੁਖੀ ਹੈ ਬਿਖੈ ਬ੍ਰਹਮ ਕੋ ਰੰਗੁ[6]॥੨੪॥ [7]ਪੂਰਨ§ ਗੁਰਤੇ ਪੂਰਨੋ ਪੂਰਨ ਘਟੈ ਨ ਅੰਗ। ਮੁਕਤ ਜੁਗਤਿ ਬਪੁਰੀ ਕਹਾਂ ਐਸਾ ਗੂੜ੍ਹਾ ਰੰਗੁ[7] ॥੨੫॥ [8]ਪਵਨ ਤੱਤ ਸਭਿ

[1]ਤਿੰਨਾਂ ਪੁਰਖਾਂ ਪਰ ਵੇਦ ਦਾ ਵਾਕ (ਤੁਰਦਾ) ਹੈ, ਵੇਖੋ (ਉਤੇ ਵੇਦ ਦਾ ਕੋਈ) ਹੱਕ ਨਹੀਂ ਹੈ। (ਉਹਚਾਰ ਣ ਹਨ?)(ਉਤਰ–)ਮੁਕਤ,ਮੁਮੁੱਖੁ =ਜਗਿਆਸੂ),ਵਿਸ਼ਈ ਤੇ ਪਾਮਰ। (ਇਨ੍ਹਾਂ ਵਿਚੋਂ ਮੁਕਤ ਉਤੇ ਵੇਦ ਵਾਕ ਨਹੀਂ ਟੁਰਦਾ)।[2]ਮੁਕਤਿ (ਪੁਰਖ ਉਹ ਹੈ ਕਿ ਜੋ) ਆਪਣੇ ਸਰੂਪ ਨੂੰ ਸਮਝ ਕੇ(ਸਾਰੇ ਬੰਧਨਾ ਤੋਂ) ਛੁੱਟ ਚੁਕਾ ਹੈ [ਦੇਖੋ ਅਗੇ ਅੰਕ ੨੫]। ਮੁਮੁੱਖੁ ਉਹ ਹੈ ਜੋ 'ਮੈਂ ਕੀ ਹਾਂ ਇਹ ਸੰਸਾਰ ਕੀ ਹੈ' (ਦਾ ਵਿਤ੍ਰੋਕ ਕਰਦਾ ਹੋਇਆ, ਆਪਣੇ) ਥਾਨ (ਸਰੂਪ ਦੀ) ਖੋਜ ਕਰ ਰਿਹਾ ਹੈ। (ਅ) 'ਮੈਂ ਕੀ ਹਾਂ, ਸੰਸਾਰ ਕੀ ਹੈ' ਇਨ੍ਹਾਂ (ਗੱਲਾਂ ਦੀ) ਖੋਜ ਵਿਚ ਜੋ ਲੱਗਾ ਰਿਹਾ ਹੈ ਉਹ ਮੁਮੁੱਖੁ ਹੈ। [3]ਵਿਖਈ ਉਹ ਹੈ ਜੋ ਵੇਦ (ਵਿਚੋਂ ਵਿਹਤ ਅਵਿਹਤ ਦਾ) ਫਰਕ ਸੁਣਦਾ ਤੇ ਸਮਝਦਾ ਹੈ ਤੇ ਸ਼ਾਸਤ੍ਰ ਵਿਹਤ ਗੱਲਾਂ ਨੂੰ ਕਰਦਾ ਹੈ ਤੇ ਨਖੇਧੀ ਗੱਲਾਂ ਨੂੰ ਤਜਾਗਦਾ ਹੈ, ਪਰ ਵਿਖੇ ਭੋਗ ਦੀਆਂ ਵਾਸ਼ਨਾ ਪ੍ਰਬਲ (ਰਹਿੰਦੀਆਂ ਹਨ)। [4]ਪਾਮਰ (ਉਹ ਹੈ ਜੋ) ਵਿਸ਼ਿਆਂ ਦੇ ਭੋਗਾਂ ਨੂੰ ਤਿਆਗ ਨਹੀਂ ਸਕਦਾ, (ਸ਼ਾਸਤ੍ਰ ਦੇ ਦੱਸੇ) ਵਿਹਤ ਕਰਮ ਕਰਨੋਂ ਆਲਸ ਕਰਦਾ ਹੈ ਤੇ ਕਾਮਨਾ (ਪੂਰਨ ਕਰਨ ਦੇ ਮੁਆਰਥ) ਬਿਨਾ (ਕਦੇ) ਉਪਾਸਨਾ ਨਹੀਂ ਕਰਦਾ, (ਉਸ) ਪਾਮਰ ਦੀ (ਉਮਰਾ) ਅੰਧਕਾਰ ਵਿਚ ਬੀਤ ਰਹੀ ਹੈ। (ਅੰਧਕਾਰ ਵਿਚੋਂ ਨਿਕਲਣ ਦੀ ਗੱਲ ਅਗਲੇ ਅੰਕ ਵਿਚ ਦੱਸਣਗੇ । [5]ਜਿਸ ਨੂੰ ਅੱਜ ਆਪਣੇ ਮਰਨੇ ਦੀ ਸੋਝੀ ਹੋ ਆਵੇ ਤੇ ਸ਼ਰਧਾ ਲੱਗ ਪਵੇ ਉਹ ਗੁਰੂ ਸਮਾਜ ਨੂੰ ਮਿਲਦਾ ਤੇ ਗਜਾਨ ਦੀ ਸਮਝ ਪ੍ਰਾਪਤ ਕਰਕੇ ਆਪੇ ਨੂੰ ਲਖ ਲੈਂਦਾ ਹੈ। [6]ਜਿਹੋ ਜਿਹੀ ਜਿਸ ਦੀ ਵਾਸ਼ਨਾ ਹੈ ਉਹੋ ਜਿਹੇ (ਉਸ ਦੇ) ਚਿੱਤ ਦੇ ਤਰੰਗ ਹੁੰਦੇ ਹਨ।ਪਰ (ਤਰੰਗਾਂ ਤੋਂ ਪਰੇ) ਜਿਸ ਰੱਬ ਨਾਲ ਸਾਰੇ ਸੁਖੀ ਹੋ ਸਕਦੇ ਹਨ ਉਹ ਬ੍ਰਹਮ ਦੇ ਪਿਆਰ ਦਾ ਵਿਸ਼ਾ ਹੈ। [7](ਇਹ ਪ੍ਰੇਮ ਦਾ ਰੰਗ) ਪੂਰੇ ਗੁਰੂ ਤੋਂ (ਲਗਦਾ ਤੇ ਜਗਿਆਸੂ ਨੂੰ) ਪੂਰਨ ਬਣਾਉਂਦਾ ਹੈ (ਫਿਰ) ਪੂਰਨ (ਬ੍ਰਹਮ ਦਾ ਉਸ ਨਾਲ) ਅੰਗ (ਪ੍ਰੇਮ) ਘਟਦਾ ਨਹੀਂ। (ਉਹ ਥਰਸਪਰ ਲਗਾ)ਪ੍ਰੇਮ ਐਸਾ ਗੂੜ੍ਹਾ ਹੁੰਦਾ ਹੈ ਕਿ ਜੁਗਤੀਆਂ(ਨਾਲ ਪ੍ਰਾਪਤ ਹੋਣ ਵਾਲੀਆਂ) ਮੁਕਤੀਆਂ ਉਸਦੇ ਅਗੇ ਤੁਛ ਹਨ। (ਅ)ਮੁਕਤੀਆਂ ਜੁਕਤੀਆ ਕੌਣ ਵਿਚਾਰੀਆਂ ਹਨ। [8]ਇਸਦਾ ਪ੍ਰਮਾਣ ਦੇਖੋ ਅਗਲੇ ਸਵੈ ਦਾ ਅੰਗ ੧।

*ਪਾ:–ਮਤ੍ਰਲੀ। †ਪਾ:–ਵਿਆਇ। ‡ਪਾ:–ਭਾਵਨਾ। §ਪਾ:–ਪੂਰੇ।

ਭਿੰਨ ਜਥਿ ਮਰਨਾ ਕਹਿਤੇ ਮੂੜ੍ਹ।ਫਿਰ ਸੰਜੋਗੀ ਸੁਪਨ ਜਿਮ ਗਡੀ ਵਾਸ਼ਨਾ ਗੂੜ੍ਹ[1] ॥ ੨੬ ॥ [2]ਵਾਸ਼ਨ ਖੈ ਮਨ ਨਾਸ਼ ਹੈ ਨਿਤ ਅਭ੍ਯਾਸ ਵਿਚਾਰ*। ਇਸਤੇ ਕਟੀਏ ਜਨਮ ਮਰਨ ਅਪਰ ਉਪਾਵ ਨ ਸਾਰ[2]॥੨੭॥[3]ਸਭਿਉਪਾਵ ਸਮ,ਦਮ,ਚਰਜ,ਜੋਗ, ਜੱਗਸ਼, ਤਪ, ਦਾਨ। ਸਤਿ ਸੰਗਤ ਬਿਨੁ ਬਿਫਲ ਹੈ ਬਾਂਝ ਸੁਵਨ ਸਮ ਮਾਨ[3]† ॥ ੨੮ ॥ ਸ੍ਵੈਯਾ ॥ ਕੰਤ ‡ਕੇ ਕਾਰਨ[4] ਬਸ੍ਰਾਹ ਰਚਯੋ ਨਰ ਬ੍ਰਿੰਦ ਕੋ ਸਾਜਿ ਜਨੰਤ ਮੰਗਾਈ। ਦੇਵ ਕੋ ਪੂਜਨ, ਬੰਧ ਸੁ ਬੰਧਨ[5] ਔ ਬੁਧਿ ਪੰਡਤ ਲੀਨਬੁਲਾਈ।ਜ਼ੋਕ ਤਜੇ ਸ਼ੁਭ ਭਾਮਨਿ[6]ਗਾਵਤਿ ਮੰਗਲ ਗੀਤ ਸੁ ਵਾਦਿਨ ਛਾਈ[7]।ਤੈਸੇ ਹੀ ਸਾਧਨ ਆਤਮ ਕਾਰਨ, ਨਾਂਹਿ ਲਖਯੋ ਤਿਹ ਕੌਨ ਸਹਾਈ[8] ? ॥ ੨੯ ॥ ਦੋਹਰਾ ॥ ਭਲੋ ਜਨਮ ਭਲ ਕੁਲ ਨਗਰ[9]ਭਲੋ ਗੁਣੀ ਸੋ ਕੱਬ।ਸਮੁਝਿ ਆਪ ਜਗਜਾਲ ਬਚ ਏਕ ਮੇਕ ਲਖਿ ਰੱਬ[10] ॥੩੦॥ ਬ੍ਰਹਮਗ੍ਯਾਨ ਚਰਚਾ ਸਦਾ ਹੋਤਿ ਨਿਕਟਿ ਗੁਰਦ੍ਯਾਲੁ।ਸੁਨੈਂ

---

[1]ਪੌਣ (ਆਦਿਕ) ਤੱਤ ਜਦ ਸਾਰੇ ਅੱਡ ਅੱਡ ਹੋ ਜਾਂਦੇ ਹਨ ਉਸ ਨੂੰ ਮੂਰਖ ਮਰਨਾਂ ਕਹਿਦੇ ਹਨ, (ਪਰੰਤੂ ਮਰਨਾ ਤਾਂ ਐਉਂ ਹੈ) ਜਿਵੇਂ ਸੁਪਨੇ (ਵਿਚ ਜਾਣਾ ਹੈ। ਜਿਵੇਂ ਮਨ ਵਿਚ ਗਡੀਆਂ ਵਾਸ਼ਨਾਂ ਤੁਪਨਾਵੀ ਨੂੰ ਮੁੜ ਸਰੀਰ ਨਾਲ ਸੰਜੋਗੀ ਕਰ ਦੇਂਦੀਆਂ ਹਨ, ਤਿਵੇਂ) ਗੁਪਤ ਗਡੀਆਂ ਵਾਸ਼ਨਾ (ਮੋਏ ਹੋਏ ਨੂੰ ਤੱਤਾਂ ਨਾਲ ਮੁੜ ਸੰਜੋਗੀ ਕਰ ਦੇਂਦੀਆਂ ਹਨ ਭਾਵ ਮੁੜ ਜਨਮ ਦੇਂਦੀਆਂ ਹਨ। (ਅ) ਉਹ (ਪ੍ਰਾਣੀ) ਫਿਰ ਸੰਜੋਗੀ ਹੁੰਦਾ ਹੈ ਆਪਣੀਆਂ ਵਾਸ਼ਨਾਂ ਨਾਲ ਜੋ ਉਸ ਦੇ ਅੰਦਰ ਗੁਪਤ ਗਡੀਆਂ ਹੋਈਆਂ ਹੁੰਦੀਆਂ ਹਨ, ਤਿਵੇਂ (ਜੀਉਂਦੇ) ਨੂੰ ਸੁਪਨੇ ਵਿਚ (ਜਾਗ੍ਰਤ ਦੀਆਂ ਸੰਚੀਆਂ ਵਾਸ਼ਨਾਂ ਪ੍ਰਤੱਖ ਆ ਦੀਆਂ ਹਨ)। [2](ਨਾਮ ਦੇ ਨਿੱਤ) ਅਭ੍ਯਾਸ ਤੇ ਵੀਚਾਰ ਕਰਨ ਨਾਲ ਵਾਸ਼ਨਾ ਦਾ ਦੇ ਤੇ ਮਨ ਦਾ ਨਾਸ਼ ਹੁੰਦਾ ਹੈ, ਇਸ (ਸਾਧਨ) ਨਾਲ ਜਨਮ ਮਰਨ ਕੱਟੀਦਾ ਹੈ, ਹੋਰ ਉਪਾਵ ਸ਼੍ਰੇਸ਼ਟ ਨਹੀਂ ਹੈ। (ਅ) ਮਨ ਦਾ ਨਾਸ਼, ਵਾਸ਼ਨਾ ਦਾ ਖੈ ਤੇ ਗਿਆਨ ਦਾ ਨਿਤ ਅਭ੍ਯਾਸ ਹੋਵੇ ਇਸ ਨਾਲ ਜਨਮ ਮਰਨ ਕਟੀਦਾ ਹੈ ਹੋਰ, ਉਪਾਵ ਇਸ ਤੋਂ ਸ਼੍ਰੇਸ਼ਟ ਕੋਈ ਨਹੀਂ। [3]ਸਾਰੇ ਉਪਾਵ ਸਮ, ਦਮ, ਬ੍ਰਹਮ ਚਰਜ, ਜੱਗ, ਜੋਗ, ਤਪ, ਦਾਨ, ਸਤਿਸੰਗਤ ਬਿਨਾਂ ਨਿਸ਼ਫਲ ਮੰਨੋ, ਬਾਂਝ ਇਸਤ੍ਰੀ (ਜਿਵੇਂ) ਪੁੱਤ੍ਰ (ਬਿਨਾਂ ਨਿਸ਼ਫਲ ਹੈ)। [4]ਲਾੜੇ ਦੇ ਵਾਸਤੇ। [5]ਗਾਨਾ ਵੰਨੁਣਾ। (ਅ) ਸਾਕ ਤੇ ਨੇੜੇ ਦੇ ਸਾਕ। [6]ਇਸਤ੍ਰੀਆਂ। [7]ਸੁ ਉਹ ਦਿਨ (ਵੰਗਾ) ਫਬਿਆ। (ਅ) ਵਾਜੇ ਵੱਜੇ। [8]ਤਿਵੇਂ ਹੀ ਜਿਸ ਨੇ ਆਤਮਾ ਵਾਸਤੇ (ਅਨੇਕਾਂ) ਸਾਧਨ ਕਰਕੇ ਭੀ (ਆਤਮਾ ਨੂੰ) ਨਾ ਲਖਿਆ ਤਿਸਦੀ ਕੌਣ ਸਹਾਇਤਾ ਕਰ ਸਕਦਾ ਹੈ ? [9]ਸੋਈ ਕਵੀ ਭਲਾ ਗੁਣੀ ਹੈ ਜੋ ਆਪੇ ਨੂੰ ਸਮਝਕੇ ਜਗਤ ਜਾਲ ਤੋਂ ਬਚੇ ਤੇ ਰੱਬ ਨੂੰ ਇਕ ਮੇਕ (ਸਾਰਿਆਂ ਵਿਚ ਰਵਿਆ ਹੋਇਆ) ਲਖੇ।

*ਸੋ ਸਾਖੀ ਦਾ ਪਾਠ ਹੈ:—ਵਾਸ਼ਨਾ ਖਯ ਅਰ ਮਨ ਨਾਸ ਹੋਇ ਅਭ੍ਯਾਸ ਵਿਚਾਰ। †ਪਾ:—ਆਨ। ‡ਪਾ:—ਮਤਿ।

ਸਿੱਖ ਦ੍ਰਿੜ੍ਹ ਧਯਾਨ ਜੁਤਿ*ਭਵਭਯਮਿਟਹਿ ਸਮਾਲ[੧]॥੩੧॥ਚੌਪਈ॥†ਇਕ ਦਿਨ ਗੁਰ ਸਮੀਪ ਸੁਖਦਾਈ।ਗੁਣੀ ਪੁਰਖ ਚਰਚਾ ਸੁਚਲਾਈ।'ਸਾਚੇਪਾਤ-ਸ਼ਾਹੁ ਇਕ ਸੰਸਾ। ਦੇ ਉਤਰ ਕੋ ਕਰਹੁ ਬਿਧੰਸਾ[੨] ॥੩੨॥ ਇਕ ਨਰ ਮੂਰਤਿ ਭਲੋ ਬਨਾਇ।ਪੂਜਤਿ ਹੈ ਨੀਕੇ ਚਿਤ ਲਾਇ।ਇਕ ਧਯਾਵਤਿ ਹੈ ਮੁਖ ਮਨ ਮਾਂਹੀ[੩]।ਦੋ ਮਹਿੰ ਭਲੋ ਕੌਨ,ਕੋ ਨਾਂਹੀ[੪]?' ॥੩੩॥ ਸੁਨਿ ਬੋਲੇ ਤਬਿ ਸਾਹਿਬ ਸਾਚੇ।[੫]ਪ੍ਰੇਮ ਬਿਨਾ ਲਿਖੀਅਤਿ ਹੈਂ ਕਾਚੇ।ਮਨ ਕਾ ਚਉਕਾ ਸਤਕਾ ਭਾਇ। ਮੂਰਤ ਨਕਲੀ,ਅਸਲੀ ਨਾਇ[੫] ॥੩੪॥ ਕਰਨੀ ਕਰਮ ਪੁਰਬ ਪਰਤੀਤ[੬]। ਧਰਤਿ ਧਯਾਨ ਜਮਕੀ ਹਤਿ‡ ਭੀਤਿ[੭] । ਪ੍ਰਭੁ ਕੋ ਸਿਮਰਨ ਹੈ ਸੁਖ ਸਾਰ। ਕਯਾ ਮੂਰਤਿ ਮਹਿੰ?ਲਖਹੁ ਅਸਾਰ॥੩੫॥ਸ੍ਰੈਯਾ॥ਧਯਾਨ ਧਰੈ ਜਿਹ ਕਾਰਨ ਸਾਧਕ ਸੋ ਜਗਪ੍ਰਾਸਹਿ-ਮੋਖ ਪਛਾਨੋ[੮]§ । ਕਾਮਨਾ ਪੁੰਜ ਬਿਨਾਸ਼ ਕਰੇ ਹਿਯ,ਸੋ ਤੁਮ ਸਾਧਿਕ ਅਮਲ ਸਿਰਾਨੋ[੯]। ਮੂਰਤਿ ਸੁਰਤਿ ਬੰਧ ਧਰੀ ਜਿਨ ਮੂੜ੍ਹਨ ਕੀ ਪਰਤੀਤ ਬਖਾਨੋ[੧੦]। ਮੋਰੋ ਸੁਈ ਜਨ ਸਿੱਖ ਸੁਸ਼ੀਲ ਹੈ ਧਯਾਨ ਅਕਾਲ ਕੇ ਬੀਚ ਸਮਾਨੋ ॥੩੬॥ਦੋਹਰਾ॥ ਅਧਿਕ ਧਯਾਨ ਹਰਿਨਾਮ ਨਿਤ,

---

[੧]ਸਿੱਖ (ਉਨ੍ਹਾਂ ਚਰਚਾ) ਨੂੰ ਦ੍ਰਿੜ ਧਿਆਨ ਨਾਲ ਸੁਣਦੇ ਹਨ (ਤੇ ਉਨ੍ਹਾਂ ਤੇ) ਅਮਲ ਕਰਦਿਆਂ ਭੈਜਲ (ਦੇ ਕਸ਼ਟ) ਮਿਟਦੇ ਹਨ[ਸਮਾਲ=ਸਮ੍ਹਾਲਦਿਆਂ, ਅਮਲ ਕਰਦਿਆਂ, ਯਾਦ ਕਰਦਿਆਂ]। [੨]ਨਾਸ਼ ਕਰੋ (ਸੰਸਾ) । [੩]ਮੂੰਹ ਤੇ ਮਨ ਨਾਲ ਸਿਮਰਦੇ ਹਨ । [੪]ਦੁਹਾਂ ਵਿਚੋਂ ਕਿਹੜਾ ਭਲਾ ਹੈ ਤੇ ਕਿਹੜਾ ਨਹੀਂ । [੫](ਮਾਨੋ ਤਾਂ) ਪ੍ਰੇਮ ਬਿਨਾਂ ਸਭ ਕੱਚੇ ਦਿੱਸਦੇ ਹਨ, ਮਨ ਦਾ ਚੌਂਕਾ ਦਿਤਾ ਹੋਵੇ (ਭਾਵ ਮਨ ਸਾਫ ਹੋਵੇ ਉਸ ਵਿਚ) ਸੱਚ ਦਾ ਪ੍ਰੇਮ ਹੋਵੇ । ਮੂਰਤਿ (ਪੂਜਣੀ) ਨਕਲੀ (ਕੰਮ) ਹੈ, ਅਸਲੀ ਕੰਮ ਨਾਮ (ਜਪਣਾ) ਹੈ । (ਅ) ਅਸਲੀ (ਨੈ) ਨਾਮ ਹੈ (ਨਾਮ ਜਪਦਿਆਂ) ਮਨ ਤੇ ਚਉਕਸਤਾਈ ਰੱਖੇ ਤੇ ਸੱਚ ਨਾਲ ਪ੍ਰੇਮ ਕਰੇ ਤੇ ਮੂਰਤ ਪੂਜਣੀ ਨਕਲੀ ਕੰਮ ਹੈ । [੬]ਪਹਿਲਾਂ ਕਰਨੇ ਯੋਗ ਕੰਮ ਸਿਦਕ ਹੈ । (ਅ) ਪਹਿਲੇ ਸ਼ੁਭ ਕਰਮ ਕਰੋ ਫੇਰ (ਵਾਹਿਗੁਰੂ ਤੇ) ਪ੍ਰਤੀਤ ਪਾਰੋ । [੭]ਡਰ ਦੂਰ ਕਰੋ । [੮]ਜਿਸ ਵਾਸਤੇ ਸਾਧਿਕ ਧਿਆਨ ਧਾਰਦਾ ਹੈ ਉਹ ਮੁਕਤੀ ਦੀ ਇੱਛਾ ਹੈ, ਪਛਾਣ ਲਓ । [੯]ਜੋ ਹਿਰਦੇ ਵਿਚੋਂ ਨਾ. ਕਰੇ ਸਾਰੀਆਂ ਕਾਮਨਾਂ ਉਹ ਤੁਸੀਂ ਉੱਜਲ ਤੇ ਸੀਤਲ ਸਾਧਕ ਜਾਣੋ । (ਅ) ਅਮਲ=ਕਰਮ । ਸਿਰਾਨੋ=ਬੀਤ ਗਿਆ । ਭਾਵ ਉਸ ਲਈ ਕਰਮ ਕਰਨ ਦੀ ਨੌਬਤ ਮੁੱਕ ਗਈ । [੧੦]ਮੂਰਤਾਂ ਮੂਰਤਾਂ ਵਿਚ ਜਿਸ ਨੇ (ਪ੍ਰਤੀਤ) ਬੰਨ੍ਹ ਰਖੀ ਹੈ ਉਸ ਪ੍ਰਤੀਤੀ ਨੂੰ ਮੂਰਖਾਂ ਦੀ ਪ੍ਰਤੀਤ ਕਹਿੰਦੇ ਹਨ । (ਅ) ਮੂਰਤਾਂ ਵਿਚ ਜਿਸ ਨੇ ਸੁਰਤ (ਯਾ ਪ੍ਰੀਤ) ਬੰਨ੍ਹ ਰਖੀ ਹੈ ਉਸ ਨੂੰ ਮੂਰਖਾਂ ਦੀ ਪ੍ਰਤੀਤ ਕਹਿੰਦੇ ਹਨ ਸੂਰਤ=ਸੁਰਤ । ਸੁ + ਰਤਿ=ਦੈਵੀ ਪ੍ਰੀਤ ।

*ਪਾ:—ਰਿਆਨ ਸ਼ੁਭ । †ਇਹ ਸਤਾਹਠਵੀਂ ਸਾਖੀ ਹੈ । ਲਗ ਪਗ ਉਥੋਂ ਦਾ ਹੀ ਉਤਾਰਾ ‡ਪਾ:—ਖਈ । §ਪਾ:—ਧਯਾਨ ਧਰੈ ਜਿਹਕਾ ਨਰ ਸਾਧਕ ਸੋ ਜਗਜਾਸੀ ਮੋਖ ਪਛਾਨੋ ।

ਬਾਨੀ ਬਿਨੈ ਸੁਸ਼ੀਲ[1]। ਸ਼ਸਤਰ ਸੂਰਾ[2] ਦਯਾਵਾਨ ਤਾਂ ਸਮ ਔਰ ਨ ਸ਼ੀਲ[3] ॥੩੭॥ ਏਕ ਸਮਾਲੈ ਨਾਮ ਕੋ, ਏਕ ਕਰੈਤਾ ਧਯਾਨ। ਏਕ ਕਰੈਤਾ ਸਿਲਾ ਪੂਜ ਤੀਨੋ ਭਗਤਿ ਪਛਾਨੁ ॥੩੮॥ਨਾਮ ਜਪਤਿ ਹੈ ਹਰਿ ਭਗਤ[4],ਧਯਾਨ ਧਰੈ ਸੁਖ ਗਯਾਨ[5]।ਸਿਲਾ ਪੂਜਤੇ ਤਾਮਸੀ ਤੀਨੋ ਭਗਤ ਸੁਜਾਨਿ[6] ।੩੯॥ ਹਮਰੋ ਮਤਿ ਹੈ ਭਜਨ ਕੋ ਧਯਾਨ ਜੁਗਤ ਰਹਿਰਾਸ[7]।ਕਰਨੀ ਗੁਰ ਨਾਨਕ ਕਰੀ ਵਰਤੀ ਗੁਰ ਕੁਲ ਭਾਸ[8] ॥੪੦॥ ਕਲਜੁਗ ਧਰਮ ਹਰਿ ਨਾਮ ਅਤਿ[9] ਜਾਂਹਿ ਭਜੇ ਭਵ ਪਾਰ[10]। ਸੋ ਕਰਨੀ ਭਰਨੀ ਰਹਿਤ[11] ਸਿੱਖਨ ਕਰੀ ਸਮਾਰ[12] ॥੪੧॥[13] ਸਕਲ ਮੁਲਕ ਕੋ ਮੇਲੀਏ ਦਲਿ ਕੈ ਤੁਰਕਨ ਪੀਰ। ਹਮਰੋ ਆਵਨ ਭੂਮ ਪਰ ਸਮਝੋ ਸਿੱਖ ਤਤਬੀਰ[13]॥੪੨॥ਬਾਨਾ ਕੇਸ, ਮੁੰਡਾ ਤੁਰਕ, ਕਾਛ ਹਮਾਰਾ ਬਿਰਦ[14]। ਤੰਬਾ ਫਾਰਾ ਬਾਂਗ ਹਨ ਤੁਰਕ ਨ ਛੋਰੋ ਗਿਰਦ[14]॥੪੩॥ਸੂਰ ਖਾਇਸੋ ਖਾਲਸਾ ਸੂਰਮਰਦਨੀਸਿੱਖ[15]।ਗੁਰ ਕਾ ਸਿਖ ਸੁ ਮਾਨੀਐ ਸਦਾ ਸਮਾਲੈ ਭਿੱਖ[16]॥੪੪॥ਕਾਲਬੁਰਾ,ਅਰ ਬੁਰਾ ਸੀਤ, ਬੁਰੀ

[1]ਬਾਣੀ ਨਿੰਮ੍ਰਤਾ ਵਾਲੀ ਤੇ (ਸ਼ੀਲ=) ਮਿੱਠੀ ਹੈ। [2]ਸ਼ਸਤ੍ਰਾਂ ਦਾ ਸੂਰਮਾ। [3]ਉਸ ਵਰਗਾ ਭਲੇ ਸੁਭਾਵ ਵਾਲਾ ਹੋਰ ਕੋਈ ਨਹੀਂ। [4]ਹਰੀ ਭਗਤ ਨਾਮ ਜਪਦਾ ਹੈ। [5]ਜੋ ਧਿਆਨ ਧਰਦਾ ਹੈ ਉਸ ਨੂੰ ਸੁਖ ਦਾ ਗਿਆਨ ਹੁੰਦਾ ਹੈ। [6](ਪੱਥਰ ਪੂਜਕ) ਤਾਮਸੀ (ਭਗਤ ਹੈ) ਹੈਨ ਤਿੰਨੇ ਹੀ ਭਗਤ, ਜਾਣ ਲਓ ਭਲੀ ਪ੍ਰਕਾਰ (ਫਰਕ ਇਨ੍ਹਾਂ ਤਿੰਨਾਂ ਦਾ)। [7]ਸਾਡਾ ਮਤ ਹੈ ਕਿ ਭਜਨ ਕਰੋ ਧਿਆਨ ਸਹਿਤ ਟੇਕ ਤੇ ਰਹਿਣੀ ਰਹੋ। [8]ਸ਼੍ਰੀ ਗੁਰੂ ਨਾਨਕ ਨੇ ਕਰਨੀ ਕੀਤੀ ਸੋਈ ਗੁਰੂ ਕੁਲ ਵਿਚ ਵਰਤ ਗਈ (ਭਾਵੇਹ ਕਿ ਸਾਰੇ ਗੁਰੂ ਸਾਹਿਬਾਂ ਵਿਚ ਵਰਤੀ ਤੇ ਉਸੇ ਦਾ) ਪ੍ਰਕਾਸ਼ (ਜਗਤ ਤੇ)ਹੋਇਆ। [9](ਸਭ ਤੋਂ) ਵਡਾ ਹੈ। [10]ਸੰਸਾਰ ਤੋਂ ਪਾਰ ਹੋਈਦਾ ਹੈ। [11]ਲੇਖੇ ਤੋਂ ਰਹਿਤ ਹੈ। [12]ਸਿੱਖਾਂ ਨੇ ਸੰਭਾਲੀ ਹੈ। [13]ਸਾਰੇ ਮੁਲਕ ਨੂੰ ਮੇਲੀਏ (ਖਾਲਸੇ ਵਿਚ ਤੇ) ਤੁਰਕਾਂ (ਤੋਂ ਮਿਲ ਰਹੀ) ਪੀੜਾ ਦੂਰ ਕਰੀਏ ਅਥਵਾ ਪੀੜਾ ਦੇਣ ਵਾਲੇ ਤੁਰਕਾਂ ਨੂੰ ਦਲ ਸੁੱਟੀਏ, (ਇਸ ਲਈ ਹੋਇਆ ਹੈ) ਸਾਡਾ ਆਉਣਾ ਧਰਤੀ ਪਰ; ਹੇ ਸਿੱਖੋ ਸਮਝੋ (ਇਸ ਦੇ ਸਿਰੇ ਚੜ੍ਹਨ ਦੀ) ਭੇਲ:—[14]ਕੇਸਾਂ ਦਾ ਬਾਣਾ (ਧਾਰਨ ਕਰੋ), ਮੁੰਨੇ ਹੋਏ ਨੂੰ ਤੁਰਕ (ਸਮਝੋ), ਕੱਛ ਪਹਿਨਣੀ ਸਾਡਾ ਧਰਮ (ਜਾਣੋ)। [14]ਤੁੰਬੇ ਦਾ ਪਹਿਰਾਵਾ ਤੇ ਬਾਂਗ (ਤੁਰਕਾਂ ਦੀਆਂ ਚੀਜ਼ਾਂ) ਹਨ, ਤੁਰਕਾਂ ਦੇ ਗਿਰਦੇ ਨਾ ਫਿਰੋ [ਫਾਰਾ=ਪਹਿਰਾਵਾ]। (ਅ) ਗਿਆਨੀ ਐਉਂ ਭੀ ਅਰਥ ਕਰਦੇ ਹਨ। ਤੁੰਬੇ ਫਾੜਨੇ ਬਾਂਗਾਂ ਦੂਰ ਕਰਨੀਆਂ ਤੇ ਤੁਰਕਾਂ ਨੂੰ ਨੇੜੇ ਨੇੜੇ ਨਾ ਰਹਿਣ ਦੇਣਾ। (ਏ) ਸਰੂ ਮਃ ਅਤਰ ਸਿੰਘ ਜੀ ਨੇ ਐਉਂ ਲਾਇਆ ਹੈ:—ਤੁੰਬਾ ਤੁਰਕ ਪਹਿਨਦੇ ਤੇ ਗਊਆਂ ਮਾਰਦੇ ਹਨ ਐਸੇ ਦੋਸ਼ੀਆਂ ਦੀ ਸੰਗਤ ਤੋਂ ਦੂਰ ਰਹੋ। [15]ਜੋ ਸੂਰ ਖਾਵੇ ਸੋਈ ਖਾਲਸਾ ਹੈ ਜੋ ਸੂਰ ਮਾਰ ਲਵੇ ਸੋਈ ਸਿੱਖ ਹੈ। (ਅ) ਦੁਸ਼ਮਿਆਂ ਨੂੰ ਜੋ ਖਾ ਜਾਣ ਵਾਲਾ ਸੂਰਮਾ ਹੈ ਉਸ ਨੂੰ ਮਲ ਸੁੱਟਣ ਵਾਲਾ ਖਾਲਸਾ ਹੈ ਤੇ ਉਹੀ ਸਿੱਖ ਹੈ। [16]ਜੋ ਸਦਾ (ਭੇਖ=) ਸਿੱਖ ਧਰਮ ਦੀ ਸੰਭਾਲਨਾ (ਸਹੈਤਾ)ਕਰੇ। (ਅ)ਨਾਮ ਰੂਪੀ ਭਿੱਖਿਆ ਨੂੰ ਸੰਭਾਲੇ।

ਰਾਂਡ[1] ਕੀ ਪ੍ਰੀਤ।ਬੁਰੀ ਬਡਾਈ ਆਪਨੀ,ਬੁਰੀ ਅਮਾਨੀ ਰੀਤ[2]।੪੫॥ ਬੁਰਾ ਕਰਜ,ਅਤਿਬੁਰੀਪ੍ਰੀਤ[3],ਸਭਿ ਸੋਂ ਭੇਦ ਨ ਦੇਯ[4]।ਯਾ ਬਿਧਿ ਬਰਤੇ ਜਗਤ ਮੈਂ ਇਸ਼ਟ ਘਟੀ*ਨਹਿੰ ਲੇਯ[5]॥੪੬॥ਵੈਦ ਨ ਕੀਜੈ ਮਿੱਤ੍ਰਤਾ,ਬੈਰੀਕਰੈ ਨ ਬੈਦ[6]।ਜੋਤਿਸ਼ ਬਹੁਤਾ ਸੁਨੈ ਨਹਿ ਪੂਛਿ ਨ ਗ੍ਰੋਹ ਕੀ ਕੈਦ[7]॥੪੭॥ ਕਾਇਰ ਸਲਾਹੀ ਭਾਰਜਾ ਕਾਰਜ ਫੋਕਾ ਹੋਇ[8]।ਪੂਛੇ ਬਿਨ ਕਾਰਜ ਬੁਰਾ, ਬੁਰਾ ਪੂਛੇ ਨਹਿੰਗੋਇ[9]॥੪੮॥ਚੋਰਾ ਖਾਇ ਘਰ ਮੈਂ ਸੁਖੀਲੋਭਤਿਆਗੈ ਜੋਇ[10]।ਧਨਕੋ, ਮਨਕੋ,ਸੁਪਨਕੋਆਪਨੋਕਰੈਨ ਗੋਇ[11]॥੪੯॥ਸਲਲ ਸੇਵੀਐ[12]ਪ੍ਰਾਤਿਉਠਿ, ਸੀਤ ਮਾਂਝ ਤਪ ਆਗ[13]।ਜਗੈ ਭੂਖ ਭੁਗਤੀ ਭਖੈ[14]ਅੰਮ੍ਰਿਤ ਘਰਕਾਸਾਗ[15] ॥੫੦॥ਪਰ ਇਸਤਰ,ਪਰਘੋੜਕਾ,ਪਰਨਾਰੀ,ਪਰਗੋਹ[16]। ਪਰਧਨ,ਪਰਮਨ, ਦੇਸ਼ਪਰਇਸਕੋਕਹਾਂਸਨੇਹ[17]॥੫੧॥[18]ਧਰਨੀ,ਧੇਨੁ,ਸੁਵਰਨ, ਅਸੁ,ਨਾਰੀ, ਮੰਦਰ, ਪਾਠ। ਇਹੀ ਦਾਨ ਸਭਿ ਦਾਨ ਸਿਰ ਅੰਨ ਸਭਿਨਿ ਤੇ ਸਾਠ[19] ॥ ੫੨॥ ਨਾਮ ਜਪਤ ਸਭਿ ਪਾਠ ਤੇ[20] ਅੰਨ ਦਾਨ ਸਭਿ ਦਾਨ।ਸਭਿ ਜੁਨੀ ਤੇ ਅਧਿਕ ਨਰ,ਕਹਜੋ ਸਿੱਖ ਸੁਰਗਮਾਨ[21]॥੫੩॥ਮੇਘ ਸਰਬਕੋ ਆਸਰਾਸਭਿ ਕੋ ਰਾਖੀਛਤ੍ਰ[22]।ਘਰਕੀ ਰਾਖੀਨਾਰਿਜਨੋਂ,ਅੰਤ ਰੱਖਸਹਰਿ ਮਿੱਤ੍ਰ[23]॥੫੪॥

[1]ਵੇਸ਼ਵਾ। [2]ਅਮਾਨਤ ਦੱਬ ਲੈਣੀ। (ਅ) ਅ + ਮਾਨ=ਤ੍ਰਿਸਕਾਰ ਸਹਿਣਾ। [3]ਬਹੁਤੀ ਪ੍ਰੀਤ ਕਰਨੀ ਬੁਰੀ। [4]ਸਾਰਿਆਂ ਨੂੰ ਭੇਦ ਨਾ ਦੇਵੇ (ਆਪਣਾ)। [5](ਆਪਣੇ) ਇਸ਼ਟ ਦਾ ਘਾਟਾ ਨਾ ਵੇਖੇ। (ਅ) ਮੁਬਾਰਕ ਘੜੀਆਂ ਨਾ ਪਿਆ ਉਡੀਕੇ। (ਏ) ਜੇ ਪਾਠ ਘਟੀ ਦੀ ਥਾਵੇਂ 'ਘਣੇ' ਠੀਕ ਸਮਝੀਏ ਤਾਂ—ਬਹੁਤੇ ਯਾਰ ਨ ਬਣਾਵੇ। [6]ਵੈਦ ਨਾਲ ਮਿੱਤ੍ਰਤਾਵੀਨਾ ਕਰੇ ਤੇ ਨਾ ਹੀ ਵੈਦ ਨੂੰ ਵੈਰੀ ਬਣਾਵੇ। [7]ਗ੍ਰੋਹ ਦੀ ਕੈਦ (ਸਾੜ੍ਹਸਤੀ) ਕਦੇ ਨਾ ਪੁੱਛੇ। [8]ਜਿਸ ਦਾ ਸਲਾਹੀ ਕਾਇਰ ਅਥਵਾ ਇਸਤ੍ਰੀ ਹੋਵੇ ਉਹਦਾ ਕੰਮ ਨਾਕਾਮਯਾਬ ਰਹਿ ਜਾਂਦਾ ਹੈ। [9]ਸਿਆਣੇ ਤੋਂ। ਪੁੱਛੇ ਬਿਨਾਂ ਕੰਮ ਕਰਨਾ ਬੁਰਾ ਹੈ। ਓਹ ਬੀ ਬੁਰਾ ਹੈ ਜੋ ਪੁੱਛਿਆਂ ਸਲਾਹ ਨਾ ਦੱਸੇ। [10]ਜੋ ਲੋਭ ਤਿਆਗੇ ਉਹ ਥੋੜਾ ਖਾ ਕੇ ਘਰ ਵਿਚ ਸੁਖੀ ਰਹੇਗਾ। [11]ਕਿਸੇ ਨੂੰ ਨਾ ਦੱਸੇ। [12]ਛਾਵ ਪਾਣੀ ਨਾਲ ਇਸ਼ਨਾਨ ਕਰੇ। [13]ਸਿਆਲੇ ਵਿਚ (ਪਾਣੀ) ਗਰਮ ਕਰ ਲਵੇ। [14]ਭੁਖ ਲਗੀ ਤਾਂ ਭੋਜਨ ਖਾਵੇ (ਬਿਨਾਂ ਭੁੱਖ ਦੇ ਨਾ ਖਾਵੇ)। [15]ਘਰ ਦੇ (ਹਿੱਤੂ) ਸਾਗ ਨੂੰ ਅੰਮ੍ਰਿਤ (ਜਾਣੇ)। [16]ਪਰਾਇਆ ਘਰ। [17]ਇਨ੍ਹਾਂ ਨਾਲ ਕਾ ਪ੍ਰੀਤ (ਕਰਨੀ) ਹੋਈ। [18]ਧਰਤੀ, ਗਉ, ਸੋਨਾ, ਘੋੜਾ, ਲੜਕੀ, ਮੰਦਰ ਤੇ ਪੋਥੀ ਅਥਵਾ ਸ੍ਰੀਭਾਦਾਨ ਇਹ ਸਾਰੇ ਦਾਨ ਸ਼੍ਰਿਰੋਮਣੀ ਦਾਨ (ਗਿਣੇ ਜਾਂਦੇ) ਹਨ, ਪਰ ਅੰਨ ਦਾਨ ਸਭ ਤੇ ਸ੍ਰੇਸ਼ਟ ਯਾ ਸੱਠ ਗੁਣਾਂ ਵਧੀਕ ਹੈ। [19]ਸਾਰੇ ਪਾਠਾਂ (ਯਾ ਪੜ੍ਹਨ) ਤੋਂ ਨਾਮ ਜਪਣਾ ਤੇ। [20]ਦੇਵਤਿਆਂ ਤੋਂ ਗਿਆਨੀਆਂ ਤੋਂ ਸਿੱਖ (ਅਧਿਕ, ਸ੍ਰੇਸ਼ਟ) ਕਿਹਾ ਗਿਆ ਹੈ। (ਅ) ਏ ਸਿਖ ! ਦੇਵਤਿਆਂ ਤੇ ਗਜਾਨੀਆਂ ਨੇ ਐਉਂ ਕਿਹਾ ਹੈ:—। [21]ਛੱਤ੍ਰਪਤੀ ਛਾਵ ਰਾਜਾ। [22]ਤਿਵੇਂ ਅੰਤ ਦਾ ਰਾਖਾ ਹਰੀ ਮਿੱਤ੍ਰ ਹੈ।

*ਪਾ:—ਘਣੇ।

ਬੁਰਾ ਮਰਣ ਜੀਵਨ ਬੁਰਾ ਕਰਣੀ ਬਿਨ ਕਿਹ ਕਾਮ[1]।ਸ਼ਸਤ੍ਰ ਹੀਣ ਛੱਤ੍ਰੀ ਬੁਰਾ, ਅਨਪੜ ਦਿਜ ਬੇਰਾਨ[2] ॥੫੫॥ ਬਿੱਪ੍ਰ ਸ਼ਸਤ੍ਰਧਾਰੀ ਬੁਰਾ,ਬੁਰਾ ਬਿੱਪ੍ਰ ਮਮ ਸਿੰਘ। ਵੈਸ਼ ਪੜ੍ਹਾ ਸਭਿ ਤੇ ਬੁਰਾ ਛੱਤ੍ਰੀ ਦੇਵੀ ਸਿੰਘ[3]* ॥ ੫੬ ॥ ਸ਼ੂਦ੍ਰ ਪੜ੍ਹੈ ਬੇਦ ਬਾਕਨ,ਤਮਾਗੀ ਧਾਰੈ ਨਾਰਿ[4]†।ਸਿੱਖ ਜੁ,ਤਮਾਗੈ ਸਿਦਕ ਕੋ ਕਮਾ ਤਿਨ ਕੋ ਇਤਬਾਰ ॥ ੫੭ ॥ ਮੰਤ੍ਰ ਤੰਤ੍ਰ ਕਾ ਬੁਰਾ ਸੰਗ[5], ਪੂੰਤ ਸੇਵਨੀ ਨਾਰਿ[6]। ਬੁਰਾ ਬਾਲ ਸੁਰਾ ਪੀਤਾਂ[7] ਰਹੀਏ ਆਪ ਸੰਭਾਰ[8] ॥ ੫੮ ॥ ਬਹੁਤਾ ਖਾਣਾ, ਬਾਤ ਬਹੁ, ਬਹੁਤਾ ਅਮਲ ਸੁ ਤਮਾਗ[9]। ਮੇਰਾ ਹੁਇ ਸੁ ਮਾਨਿ ਸਚ[10] ਰਹਿਨੀ ਰਹਿ ਨਿਤ ਲਾਗ[11] ॥ ੫੯ ॥ ਇਸ ਪ੍ਰਕਾਰ ਪ੍ਰਭੁ ਸਤਿਗੁਰੂ ਸਿੱਖਨ ਦੇ ਉਪਦੇਸ਼। ਸੁਨਹਿ ਆਨਿ ਸੰਗਤਿ ਮਿਲੈ ਦਰਸਤਿ ਹਤਹਿੰ ਕਲੇਸ਼॥੬੦॥ ਲੇ ਪਾਹੁਲ ਗੁਰ ਪਾਸ ਤੇ ਨਵੇਂ ਸਿੰਘ ਧਰਿ ਕੇਸ। ਪਹਿਰਹਿੰ ਕਛ ਆਯੁਧ ਧਰੈਂ ਸਿਮਰੈਂ ਨਾਮ ਹਮੇਸ਼ ॥ ੬੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਸਿੱਖਨ ਉਪਦੇਸ਼' ਪ੍ਰਸੰਗ ਬਰਨਨੰ ਨਾਮ ਦਸ਼ਮੋ ਅੰਸੂ ॥ ੧੦ ॥

---

[1]ਕਰਨੀ ਬਿਨਾਂ ਕਿਸ ਕੰਮ ਹੈ ਜੰਮਣਾ ਮਰਨਾ, ਦੋਵੇਂ ਬੁਰੇ ਹਨ। [2]ਨਿਕੰਮਾ, ਬੇਫੈਦਾ। [3]ਦੇਵੀ ਨੂੰ ਪੂਜਣ ਵਾਲਾ ਸਿੰਘ ਬੁਰਾ। [4]ਤਿਆਗੀ ਹੋਕੇ ਤ੍ਰੀਮਤ ਕਰ ਲਵੇ। [5]ਮੰਤ੍ਰ ਤੰਤ੍ਰ (ਕਰਨੇ ਵਾਲੇ ਪੁਰਖ) ਦਾ ਸੰਗ ਬੁਰਾ। [6]ਪੂੰਤਾਂ ਦੀ ਪੂਜਾ ਕਰਨ ਵਾਲੀ ਨਾਰੀ। [7]ਗਭਰੂ ਸ਼ਰਾਬ ਪੀਣ ਵਾਲਾ ਬੁਰਾ ਉਸ ਤੋਂ ਬਚਕੇ ਰਹੋ। [8]ਬਹੁਤ ਖਾਣਾ ਬਹੁਤ ਬੋਲਣ ਦਾ ਅਮਲ ਨੇ ਹੈ ਸੋ ਮੂਲੋਂ ਤਿਆਗੋ। (ਅ) ਬਹੁਤ ਖਾਣਾ, ਬਹੁਤ ਬੋਲਣਾ, ਨਸ਼ਿਆਂ ਦਾ ਬਹੁਤ ਤਿਆਗ ਕਰੋ। [9](ਏਹ ਵਾਰਤਕ) ਸੱਚੀ ਮੰਨੋ।

*ਪਾ:—ਬੇਦੀ ਸਿੰਘ।

†ਅੰਗ ੫੬ ਤੇ ੫੭ ਦੀ ਪਹਿਲੀ ਸਤਰ ਵਿਚ ਜੋ ਲਿਖਿਆ ਹੈ ਸੋ ਗੁਰਮਤ ਤੇ ਗੁਰ ਇਤਿਹਾਸ ਵਿਰੁੱਧ ਹੈ। ਇਸ ਕਰਕੇ ਇਹੋ ਜੇਹੀਆਂ ਗਲਾਂ ਸੋ ਸਾਖੀ ਵਿਚ ਕਿਸੇ ਮਗਰੋਂ ਪਾਈਆਂ ਹਨ ਕਿਉਂਕਿ ਛੇਵੇਂ ਪਾਤਸ਼ਾਹ ਦੀਆਂ ਫੌਜਾਂ ਵਿਚ ਅਨੇਕਾਂ ਬ੍ਰਾਹਮਣ ਜੋਧਾ ਹੋਏ, ਉਹਨਾਂ ਨੇ ਆਪ ਬਣਾਏ, ਇਥੋਂ ਤੀਂਦੀ ਕਿ ਆਪਣੇ ਪ੍ਰੋਹਿਤ ਸਿੰਘ ਨੂੰ ਭੀ ਜੋਧਾ ਬਣਾ ਲਿਆ ਸੀ। ਦਸਮੇਂ ਪਾਤਸ਼ਾਹ ਦੇ ਦਲਾਂ ਵਿਚ ਭੀ ਦਯਾਰਾਮ ਆਦਿ ਕਈ ਬ੍ਰਾਹਮਣ ਜੋਧੇ ਹੋਏ ਤੇ ਅਨੇਕਾਂ ਅੰਮ੍ਰਿਤਧਾਰੀ ਸਿੰਘ ਹੋਏ। ਵੈਸ਼ ਭੀ ਬੜੇ ਹੋਏ ਹੈ ਅਨੇਕਾਂ ਸਿੰਘ ਹੋਏ ਤੇ ਵੈਦੀ ਵੀ ਸਿੰਘ ਸਜੇ ਤੇ ਦੇਵੀ ਉਪਾਸਕ ਭੀ ਸਿੰਘ ਸਜੇ। ਕਾਂਸ਼ੀ ਪੜ੍ਹਨ ਲਈ ਸਤਿਗੁਰਾਂ ਨੇ ਸਿੰਘੋ ਆਪ ਘੱਲੇ, ਅਨੰਦ ਪੁਰ ਵਿਚ ਦਸਮ ਗੁਰੂ ਜੀ ਨੇ ਰਘੁਨਾਥ ਦਾਸ ਪੰਡਤ ਨੂੰ ਕਿਹਾ ਕਿ ਸਿੱਖਾਂ ਨੂੰ ਸੰਸਕ੍ਰਿਤ ਪੜ੍ਹਾਓ ਉਸ ਨੇ ਕਿਹਾ ਕਿ ਤੁਹਾਡੇ ਸਿੱਖਾਂ ਵਿਚ ਸ਼ੂਦਰ ਹਨ ਇਨ੍ਹਾਂ ਨੂੰ ਅਧਿਕਾਰ ਨਹੀਂ, ਤਾਂ ਸਤਿਗੁਰਾਂ ਕਿਹਾ ਉਹ ਦਿਨ ਆਵੇਗਾ ਕਿ ਮੇਰੇ ਸਿੰਘ ਜਿਨ੍ਹਾਂ ਨੂੰ ਤੁਸਾਂ ਸ਼ੂਦਰ ਕਿਹਾ ਹੈ ਬ੍ਰਾਹਮਣਾਂ ਨੂੰ ਸੰਸਕ੍ਰਿਤ ਪੜ੍ਹਾਇਆ ਕਰਨਗੇ, ਜੋ ਗਲ ਕਿ ਅੱਜ ਹੁਣ ਵਰਤ ਰਹੀ ਹੈ, ਅਨੇਕਾਂ ਬ੍ਰਾਹਮਣ ਨਿਰਮਲੇ ਸਿੰਘਾਂ ਤੋਂ ਸੰਸਕ੍ਰਿਤ ਪੜ੍ਹੇ ਹਨ।

‡ਪਾ:—ਪੂਰਾ ਪਿਤਾ, ਪੂਰਾ ਪਿਤਾ।

੧੧. [ਲਾਲ ਸਿੰਘ ਦੀ ਢਾਲ ਦੀ ਪ੍ਰੀਖਯਾ]।

ਦੋਹਰਾ ॥ ਇਕ ਸਿਖ ਸਤਿਗੁਰੂ ਕੋ ਪੂਰਬ ਤੇ ਚਲਿ ਆਇ। ਲਾਲਸਿੰਘ ਤਿਸ ਨਾਮ ਹੈ ਕਰਿ ਦਰਸ਼ਨ ਕੋ ਚਾਇ । ੧ ॥ ਚੌਪਈ ॥ ਜਥਾ ਸ਼ਕਤਿ ਕਰਿ ਅਰਪਿ ਅਕੋਰ। ਬੰਦਨ ਕਰੀ ਹਾਥ ਜੁਗ ਜੋਰਿ। ਬੈਠਨੋ ਸਭਾ ਮਾਂਹਿ ਗੁਰ ਆਗੈ। ਹੁਤੀ ਸਿਪਰ[1] ਸਿੰਘ ਦੇਖਨਿ ਲਾਗੈ॥੨॥ ਗਹਿ ਗਹਿ ਹਾਥਨ ਬਿਖੈ ਸਰਾਹੈਂ। 'ਆਛੀ ਆਛੀ' ਸਭਿਨਿ ਕਹਾਹੈਂ। ਦ੍ਰਿਸ਼ਟਿ ਚਲਾਇ ਪ੍ਰਭੂ ਤਬਿ ਦੇਖੀ।ਕਹਯੋ'ਸਮਾਨ ਅਹੈ ਅਵਰੇਖੀ'[2]॥੩॥ਜੋ ਛੁਤ ਹੈ ਤਿਸ ਲਗਕਰਿਗੋਰੀ[3]। ਪਾਰ ਨ ਪਰੈ ਫੋਰਿ ਕਰਿ ਮੋਰੀ[4]। ਇਸ ਮਹਿੰ ਗੁਲਕਾ ਹੋਵਹਿ ਪਾਰ[5]। ਕਹਾਂ ਸਰਾਹੈਂ ਸਿਪਰ ਉਦਾਰ[6] ॥੪ ॥ ਸੁਨਿ ਕੈ ਲਾਲਸਿੰਘ ਨਹਿੰ ਜਰੀ । ਗਰਬਤਿ ਬੋਲਨੋ ਬਚ ਤਿਸ ਘਰੀ। 'ਮੋਰ ਸਿਪਰ ਕੋ ਚਰੋਮ ਕਠੋਨ[7]। ਗੋਰੀ ਕਹਾਂ ਸਕਹਿ ਇਸ ਭੇਦਨਿ॥੫॥ਲਗਹਿ ਤੜਕ ਕੈ ਗਿਰਹਿ ਸੁ ਪਾਛੇ। ਯਾਂਤੇ ਬਹੁ ਧਨ ਤੇ ਲਈ ਆਛੇ'। ਸੁਨਿ ਕਲਗ਼ੀਧਰ ਪੁਨ ਸਮੁਝਾਇ। 'ਇਹ ਗੋਰੀ ਹੈ ਬੁਰੀ ਬਲਾਇ॥੬॥ਤਹਾਂ ਨਿਵਾਰਨ ਕਰਿ ਹੈ ਕੌਨ[8]।ਜਹਾਂ ਲਗਤਿ ਫੋਰਤਿ ਚਲ ਤੌਨ[9]*। ਇਸ ਆਗੇ ਨਹਿੰ ਕਿਸ ਕੀ ਅਟਕ। ਲਾਗੀ ਚਹੈ ਨ ਪੁਨ ਕਿਮ ਹਟਕ[10] ॥ ੭ ॥ ਲਾਲ ਸਿੰਘ ਬਹੁਤਿਨਿ ਮਹਿੰ ਚਪਿ ਕਰਿ[11]।ਕਹਤਿ ਭਯੋ ਪੁਨ ਚਿਤ ਮਹਿੰ ਹਠ ਧਰਿ। 'ਜ੍ਵਾਲਾਬਮਣੀ ਕਨੋਂ ਨ ਮੰਗਾਵਹੁ। ਪਰਖਿ ਲੇਹੁ ਅਬਿ ਕਹਿ ਚਲਿਵਾਵਹੁ[12] ॥ ੮॥ ਮੋਰ ਸਿਪਰ ਕੋ ਭਿਦੈ ਨ ਗੋਰੀ। ਲਗਿ ਕੈ ਗਿਰੈ, ਨ ਕਰਿ ਹੈ ਮੋਰੀ'। ਲਖਯੋ ਗੁਰੂ-ਸਿਖ ਨੇ ਹਠ ਧਾਰਾ-। 'ਸੋਦਰ ਸਮਾ' ਭਾਖਿਕੈ ਟਾਰਾ† ॥ ੯ ॥ 'ਪ੍ਰਾਤ ਹੋਤਿ ਹਮ ਪਰਖਨਿ ਕਰੈਂ। ਤੁਪਕ ਹਤਹਿੰ ਹੈਰਹਿੰ ਕਿਮ ਅਰੈ[13]'। ਇਮ ਹੁਇ ਜ਼ਿਕਰ ਧਰੀ ਪੁਨ ਮੌਨ। ਸੁਧਿ ਰਹਿਰਾਸ ਗਏ ਸਭਿ ਭੌਨ ॥ ੧੦ ॥ ਲਾਲ

---

[1]ਢਾਲ ਸ਼ੀ (ਤਿਸ ਸਿੰਘ ਦੇ ਕੋਲ)। [2]ਸਾਰੇ ਕਹਿੰਦੇ ਹਨ। [3]ਸਾਮਾਨ ਜਿਹੀ ਦਿਖਾਈ ਦਿੰਦੀ ਹੈ। [4]ਜੋ ਫੌਜੀ ਹੁੰਦੀ ਹੈ ਉਸ ਨੂੰ ਗੋਲੀ ਲਗਕੇ। [5]ਵੇੜਕੇ ਮੋਰੀ ਕਰਕੇ ਪਾਰ ਨਹੀਂ ਲੰਘਦੀ। [6]ਪਰ ਇਸ ਵਿਚੋਂ ਗੋਲੀ ਲੱਗਕੇ ਪਾਰ ਹੋ ਜਾਵੇਗੀ। [7](ਫਿਰ) ਬਹੁਤਾ ਕੀ ਸਲਾਹੁੰਦੇ ਹੋ ਢਾਲ ਨੂੰ। [8]ਸਖਤ ਹੈ। [9](ਜਦੋਂ ਗੋਲੀ ਲੱਗੇ) ਤਿਸ ਨੂੰ ਕੌਣ ਪਰੇ ਹਟਾ ਸਕਦਾ ਹੈ? [10]ਜਿੱਥੇ ਲਗਦੀ ਹੈ ਓਈਓ ਥਾਂ ਪਾੜ ਦੇਂਦੀ ਹੈ। [11]ਲੱਗੀ ਚਾਹੀਦੀ ਹੈ ਫਿਰ ਕਿਵੇਂ ਨਹੀਂ ਹਟ ਸਕਦੀ ਹੈ। [12]ਖਿਝਕੇ। [13]ਹੁਣ ਕਹਿਕੇ ਚਲਦਾ ਕੇ ਪਰਖ ਲਵੋ। (ਅ) ਅਬਕਹਿ=ਹੁਣੇ ਹੀ। [14]ਵੇਖਾਂਗੇ (ਅੱਗੇ) ਕਿਵੇਂ ਅੜਦੀ ਹੈ।

*ਪਾ:—ਜੌਨ। †ਇਸ ਤੋਂ ਪ੍ਰਗਟ ਹੁੰਦਾ ਹੈ ਕਿ ਗੁਰੂ ਸਾਹਿਬ ਜੀ ਨਿਤਨੇਮ ਦੀ ਕਿਤਨੀ ਪਕਿਆਈ ਦ੍ਰਿੜ੍ਹਾਉਂਦੇ ਸਨ।

ਸਿੰਘ ਡੇਰੇ ਮਹਿੰ ਜਾਇ। ਸਮਝ ਰਿਦੇ ਮਹਿੰ ਬਹੁ ਪਛੁਤਾਇ।–ਮੂਰਖ ਪਨੋ ਕੌਨ ਮੈਂ ਲਯੋ। ਗੁਰ ਕੇ ਸਨਮੁਖ ਬੋਲਤਿ ਗਯੋ ॥੧੧॥ ਪ੍ਰਾਤਿ ਹੋਤ ਹਤਿ ਹੈਂ ਜਬਿ ਗੋਰੀ। ਸਿਪਰ ਫੋਰਿ ਕਰਿ ਡਾਰੈਂ ਮੋਰੀ*। ਲਯੋ ਬਿਗਾਰ ਆਪਨੋ ਕਾਜਾ। ਕਰਤਾ ਪੁਰਖ ਰਖੈ ਮਮ ਲਾਜਾ–॥੧੨॥ਲਯਾਇ ਤਿਹਾਵਲ ਕਰਿ ਬਹੁ ਗਿਨਤੀ। ਮੁਖ ਤੇ ਸਿੰਘਨਿ ਸੋਂ ਕਹਿ ਬਿਨਤੀ। 'ਪੰਚ ਸਿੰਘ ਕੋ ਦੇਉਂ ਅਹਾਰਾ। ਪ੍ਰਾਤ ਮੋਹਿ ਰਾਖਹੁ ਸਚਿਆਰਾ' ॥ ੧੩ ॥ ਖਰੇ ਹੋਇ ਅਰਦਾਸ ਕਰਾਈ। 'ਸਤਿਗੁਰ ਰਖੈ ਸਿੱਖ ਵਡਿਆਈ'। ਨਿਸ ਮਹਿੰ ਕਰਿ ਕ੍ਰਿਤ ਚੋਰੀ ਗੁਰ ਤੇ[1]। ਪ੍ਰਭੂ ਅਰਾਧਹਿ ਨਿਸ਼ਚਾ ਉਰ ਤੇ॥੧੪॥ ਪ੍ਰਾਤਿ ਭਏ ਗੁਰ ਸਭਾ ਲਗਾਇ। ਲੈ ਕਰਿ ਸਿਪਰ ਗਯੋ ਤਿਸ ਥਾਇੰ। ਤਬਿ ਸਤਿਗੁਰ ਤਹਿੰ[2] ਤੁਪਕ ਮੰਗਾਈ। ਸਿਪਰ ਨਿਸ਼ਾਨਾ ਧਰਿ ਅਗਵਾਈ ॥ ੧੫ ॥ ਆਲਮਸਿੰਘ ਸੰਗ ਪ੍ਰਭੁ ਕਹਯੋ।'ਹਤਹੁ ਤੁਫੰਗ ਨਿਸ਼ਾਨਹੁ ਲਹਯੋ'।ਹੁਕਮ ਸਾਥ ਉਠਿ ਤੁਪਕ ਚਲਾਈ। ਗੋਰੀ ਨਹੀਂ ਲਗੀ ਬਿਚ ਜਾਈ[3] ॥ ੧੬ ॥ ਕਸਿ ਬਰੂਦ ਸੋਂ ਫੇਰ ਪ੍ਰਹਾਰੀ। ਨਾਂਹਿਨ ਲਾਗੀ ਸਿਪਰ ਮਝਾਰੀ। ਬਿਸਮ ਰਹਯੋ–ਅਬਿ ਕਯਾ ਇਹੁ ਭਯੋ।ਨਿਕਟ ਨਿਸ਼ਾਨਾ[4] ਬਚ ਕਰਿ ਗਯੋ–॥੧੭॥ ਤ੍ਰਿਤੀ ਬਾਰ ਤਬਿ ਕਰਿਕੈ ਤਯਾਰੀ। ਤਾਕਿ ਸ਼ਿਸਤ ਕੋ ਭਲੇ ਪ੍ਰਹਾਰੀ। ਸੋ ਨਹਿੰ ਲਗੀ ਹੇਰਿ ਪ੍ਰਭੁ ਰਿਸੇ। ਤੁਪਕ ਗਹੀ ਅਪਨੇ ਕਰ ਬਿਸੇ[5]॥੧੮॥ਰਿਦੇ ਬਿਚਾਰਯੋ ਸਤਿਗੁਰ ਜਬੈ†। ਲਾਲਸਿੰਘ ਕੀ ਕ੍ਰਿਤ ਲਖਿ ਤਬੈ[6]।–ਸਤਿ ਸੰਗਤ ਮਹਿੰ ਕਰਯੋ ਕਰਾਹੁ। ਥਿਰ ਅਰਦਾਸ ਕਰਾਇਸਿ ਤਾਹੁ ॥ ੧੯ ॥ ਯਾਂਤੇ ਲਗਤਿ ਨਹੀਂ ਬਿਚ ਗੋਰੀ।ਲੀਨ ਹਿਮਾਇਤ[7] ਮੁਝ ਤੇ ਚੋਰੀ–।ਰਿਸ ਕਰਿ ਹਾਥ ਬੰਦੂਕ ਸੰਭਾਰੀ। ਲਾਲ ਸਿੰਘ ਕੇ ਸਾਥ ਉਚਾਰੀ ॥੨੦॥ 'ਲਿਹੁ ਕਰਿ ਅਬੈ ਹਿਮਾਇਤ ਔਰ[8]। ਦੇਖਿ!ਸਿਪਰ ਫੋਰੌਂ ਇਸ ਠੌਰ'। ਰਿਸ ਜੁਤਿ ਸੁਨੀ ਲਖੀ–ਅਬਿ ਮਾਰੈਂ। ਨਹੀਂ ਬਚਹਿ ਗੁਲਕਾ ਹੁਇ ਪਾਰੈ–॥੨੧॥ਦੌਰ ਸਿੰਘ ਪਾਇਨ ਪਰ ਪਰਯੋ। 'ਛਿਮਹੁ ਨਾਥ ਮੈਂ ਸਠ ਹਠ ਧਰਯੋ। ਢੌਰ ਦੇਹੁ ਤੁਮ ਅਵਨੀ ਸਾਰੀ। ਸਿਪਰ ਬਾਪੁਰੀ ਕਹਾਂ ਅਗਾਰੀ' ॥ ੨੨ ॥ ਪਿਖਿ ਗੁਰ

---

[1]ਇਹ ਕ੍ਰਿਤ (ਪੰਜਾਂ ਪਿਆਰਿਆਂ ਦਾ ਪ੍ਰਸ਼ਾਦਿ ਆਦਿ ਦੀ) ਰਾਤੀਂ ਗੁਰਾਂ ਤੋਂ ਦੇਰੀ ਕੀਤੀ। [2]ਤਿੱਥੇ ਹੀ। [3](ਢਾਲ਼ ਦੇ ਵਿੱਚ) ਨਾਂ ਲੱਗੀ। [4]ਨੇੜੇ ਦਾ ਨਿਸ਼ਾਨਾ ਹੀ। [5]ਹੱਥ ਵਿੱਚ। [6]ਸਮਝ ਲੀਤੀ। [7]ਮਦਦ (ਸਾਥ ਸ਼ਿਗਤ ਦੀ)। [8]ਹੋਰ ਹਿਮਾਇਤ ਕਰਾ ਲੈ।

*ਪਾ:–ਗੋਰੀ। †ਪਾ:–ਤਬੈ।

ਭੁਨਸ਼ੋ[1]ਭਯੋ ਦਿਢ ਅਤੇ[2]।ਰਾਤੋਰਾਤ ਕਰੇ ਗੁਰਮਤੇ। ਲਏਤਿਹਾਵਲ ਫਿਰਸ਼ੋ ਛਕਾਵਤਿ। ਬਹੁ ਸੁੱਖਾਂ ਸੁਖਿ[3] ਸਿਪਰ ਬਚਾਵਤਿ ॥੨੩॥ਜੋਤਿਕ ਜੋਰ ਔਰ ਲਿਹੁ ਲਾਇ। ਫੋਰੈਂ ਸਿਪਰ ਨ ਬਚਹਿ ਕਦਾਇ[4]।ਸੁਨਿ ਕਰਿ ਲਾਲ ਸਿੰਘ ਕਰ ਜੋਰੇ। 'ਮੋਰੋ ਕਹਿਨ ਭਯੋ ਪ੍ਰਭੁ ਔਰੇ[5]॥੨੪॥ ਰਾਵਰਿ ਕਰ ਤੇ ਛੁਟਹਿ ਤੁਫੰਗਾ। ਅਚਲ ਸੁਮੇਰੁ ਤੁਰਤ ਕਰਿ ਭੰਗਾ। ਅਬਿ ਓਰਕ ਨਹਿੰ ਕਰਹੁ ਗੁਸਾਈਂ। ਸੇਵਕ ਲਾਜ ਰਖਨਿ ਬਨਿ ਆਈ[6]॥੨੫॥ਸੁਨਿਕੈ ਬਿਕਸ ਪਰੇ ਗੁਰਨਾਥ। ਕਹ੍ਯੋ 'ਉਠਾਇ ਸਿਪਰ ਲਿਹੁ ਹਾਥ। ਚਹਿਯਹਿ ਸ਼ਸਤ੍ਰਨਿ ਕੇਰਿ ਭਰੋਸਾ। ਹਤੀਯਹਿ ਸ਼ੱਤ੍ਰੁ ਜੁੱਧ ਸਰੋਸਾ[7] ॥ ੨੬ ॥ ਆਯੁਧ ਆਛੇ ਹੀ ਚਹਿ ਪਾਸ।ਜਿਸ ਤੇ ਆਪ ਬਚੈਂਹਿ ਰਿਪੁ ਨਾਸ਼'। ਸਿਪਰ ਉਠਾਇ ਸਿੰਘ ਕਰਿ ਨਮੋ।ਬੈਠੇ ਸਕਲ ਸਭਾ ਤਿਹ ਸਮੋ ॥੨੭॥ ਜੰਗਲ[8] ਬਿਖੈ ਕਪੂਰਾ ਜਾਟ। ਕੋਤਿਕ ਗ੍ਰਾਮਨ ਕੋ ਪਤਿ ਰਾਠ[9]। ਇਕ ਸੌ ਇਕ ਹਜ਼ਾਰ[10] ਧਨ ਦੈਕੈ।ਚੰਚਲ ਬਲੀ ਤੁਰੰਗਮ ਲੈਕੈ ॥੨੮॥ ਸੋ ਹਜ਼ੂਰ ਮਹਿੰ ਦਯੋ ਪੁਚਾਈ। ਦੇਖ੍ਯੋ ਬਹੁ ਬਲ ਸੋਂ* ਚਪਲਾਈ[11]। ਅਪਨੇ ਚਢਿਬੇ ਹੇਤ ਬੰਧਾਯੋ। 'ਦਲ ਸ਼ਿੰਗਾਰ ਤਿਸ ਨਾਮ[12] ਬਤਾਯੋ ॥ ੨੯ ॥ਟਹਿਲ ਕਰਾਵਨ ਹੇਤ-ਤਬੇਲੇ। ਥਪ੍ਯੋ ਸੇਵ੍ਰਤਿ ਦਾਸ ਸੁਹਲੇ। †ਇਕ ਦਿਨ ਸਤਿਗੁਰ ਚਢੇ ਅਖੇਰ। ਬਨ ਮਹਿ ਬਿਚਰੇ ਜਿਤ ਕਿਤਿ ਹੇਰਿ ॥ ੩੦ ॥ ਫਿਰਿ ਕਰਿ ਚਲਿ ਆਏ ਜਿਸ ਕਾਲਾ। ਦੱਖਣ ਨਗਰ ਉਜੈਨ ਬਿਸਾਲਾ। ਤਹਿੰ ਤੇ ਕਿਤਿਕ ਸਾਧ ਚਲਿ ਆਏ। ਸਿਖ ਸੰਗਤਿ ਮਿਲਿਕੈ ਸਮੁਦਾਏ ॥੩੧॥ਦਰਸ਼ਨ ਕਰਨ ਕਾਮਨਾ ਧਾਰੇ। ਤਿਸ ਹੀ ਛਿਨ ਸਤਿਗੁਰੂ ਨਿਹਾਰੇ। ਮ੍ਰਿਗ ਖਗ ਮਾਰ ਕਿਤਿਕ ਲੈ ਆਏ। ਚੱਖੀ[13] ਬਾਜ ਦੇਤਿ ਬਿਗਸਾਏ ॥੩੨॥ ਸੰਗਤਿ ਮਹਿੰ ਇਕ ਸ਼ਾਹ ਕੁਮਾਰ[14]।ਰਿਾਹਸਤੀ ਹੁਤੋ ਸਹਿਤ ਸੁਤਦਾਰਾਰਹਿਤਬੈਸਨੋ ਜਿਸਕੀਅਹੈ। ਮਦਰਾ ਮਾਸ ਤਰਕਤੋ ਰਹੈ ॥੩੩॥ ਜਾਤਿ ਬਾਣੀਆ, ਗੁਰ ਜਬਿ ਦੇਖੈ[15]।

[1](ਅਪਨੇ ਹਠ ਤੇ) ਅਤਿ ਪੱਕਾ ਹੋਇਆ ਹੈਂ। [2]ਸੁੱਖਣਾ ਸੁੱਖਕੇ। [3]ਹੇਰਨਾਂ ਲੌਂਕਾਂ (ਦੀ ਗੋਲੀ ਬਾਬਤ ਸੀ ਆਪਦੀ ਗੋਲੀ ਬਾਬਤ ਨਹੀਂ ਸੀ)। [4]ਗੁੱਸੇ ਨਾਲ। [5]ਮਾਲਵੇ। [6]ਰਾਜਾ [ਪ੍ਰਸ:, ਰਾਸ਼ੂਰ=ਰਾਜਾ। ਰਾਠ=ਰਾਜਾ]। [7]ਯਾਰਾਂ ਸੋ। [8]ਬਹੁਤ ਬਲੀ ਤੇ ਚੰਚਲਤਾ ਵਾਲਾ। [9]ਫੌਜ ਦਾ ਸ਼ਿੰਗਾਰ' ਨਾਮ ਘੋੜੇ ਦਾ। [10]ਬਾਜ਼ ਨੂੰ ਸੂਰੇ ਮਾਸ ਦੀ ਥੋੜੀ ਬੋਟੀ ਖਾਣ ਨੂੰ ਦੇਣੀ। [11]ਸੇਠ ਦਾ ਲੜਕਾ। [12](ਉਸ, ਬਾਣੀਆਂ ਜਾਤੀ ਦੇ ਨੇ ਜਦ ਗੁਰੂ ਜੀ ਨੂੰ (ਇਸ ਹਾਲ) ਵਿਚ ਵੇਖਿਆ '

*ਪਾ:—ਦੇਖਨੋ ਸੋ ਬਲ ਸੋਂ। ਦੇਖਨੋ ਮੋ ਬਲ ਕਰ।

†ਇਹ ਸੋ ਸਾਖੀ ਦੀ ੭੩ ਵੀਂ ਸਾਖੀ ਹੈ।

ਕਲਪਨੋ ਰਿਦੇ ਕ੍ਰਿਆ ਅਵਰੋਧੈ[1]।–ਇਹ ਕੈਸੇ ਗੁਰ ਜਿਨ ਹਿਤ ਆਏ ? ਕੋਸ ਹਜ਼ਾਰਹੁ ਮਗ ਉਲੰਘਾਏ॥੩੪॥ ਕ੍ਰਿਆ ਜਿਨਹੁ ਕੀ ਮਹਾਂ ਕੁਢਾਲੀ। ਹਿੰਸਾ ਕਰਤਿ ਦਯਾ ਉਰ ਖਾਲੀ। ਪੰਛੀ ਹਤਿ ਕਰਿ ਬਾਜ਼ ਅਚਾਵੈਂ। ਬਨ ਮਹਿੰ ਬਿਚਰਤਿ ਮ੍ਰਿਗ ਗਨ ਘਾਵੈਂ–॥ ੩੫ ॥ ਮਨ ਮਹਿੰ ਗਿਨਤੀ ਗਨੈ ਅਨੇਕ। ਸਭਿ ਜਾਨੀ ਗੁਰ ਜਲਧਿ ਬਿਬੇਕ। ਤਬਿ ਸਭਿ ਮਹਿੰ ਗੁਰ ਬਾਕ੍ ਸੁਨਾਯੋ। [2]ਪ੍ਰਿਥਮ ਚੋਰ ਇਨ ਖਗ ਤਨ ਪਾਯੋ॥੩੬॥ ਤਬਹਿ ਬਾਜ ਰਾਜੇ ਕੀ ਦੇਹਿ[3]। ਇਕ ਦਿਨ ਤਸਕਰ ਪਕਰਨੋ ਏਹ। ਦੁਸ਼ਟ ਦਮਨ ਤਬਿ ਨਾਮ ਹਮਾਰਾ। ਕਰਤਿ ਹੁਤੇ ਤਪ ਬਿਬਿਧ ਪ੍ਰਕਾਰਾ ॥੩੭॥ ਵਸਤੁ ਚੁਰਾਈ ਤੇ ਨਟਿ ਗਯੋ[4]। ਰਾਜੇ ਬਹੁ ਬਿਧਿ ਬੂਝਨਿ ਕਯੋ। ਨਹਿੰ ਮਾਨੀ ਤਬਿ ਸਪਥ[5] ਦਿਵਾਈ। ਕੂਰੀ ਆਨ[6] ਹਮਾਰੀ ਖਾਈ ॥੩੮॥ ਹੁਤੋ ਭੂਪ ਸੋ ਸਿੱਖ ਹਮਾਰਾ। ਨਿਤ ਪ੍ਰਤਿ ਕਰਤੋ ਭਾਉ ਉਦਾਰਾ।ਸਪਥ ਹਮਾਰੀ ਸੁਨਿਕੈ ਰਾਊ। ਕਰੀ ਪ੍ਰਤੀਤ ਰਾਖਿ ਉਰ ਭਾਊ*॥੩੯॥ ਲਾਖਹੁ ਬਰਸ ਬੀਤ ਕਰਿ ਗਏ। ਦੋਨਹੁ ਜਨਮ ਧਰਤਿ ਅਬਿ ਭਏ। ਝੂਠੀ ਸਪਥ ਕਰੀ ਕੋ ਪਾਪਾਖਗ ਤਨ ਧਰਿਕੈ ਭੋਗਯੋ ਆਪ॥ ੪੦ ॥ ਯਾਂਤੇ ਸਿਖ ਮੰਗਤ ਸਭਿ ਸੁਨੀਏ। ਸਾਚੀ ਝੂਠੀ ਸਪਥ ਨ ਭਨੀਏਂ।ਏ ਖਗ ਭੋਗਤਿ ਨਰਕ ਉਦਾਰ। ਬਹੁਰੋ ਇਸ ਕੋ ਹੋਤਿ ਉਧਾਰ ॥੪੧॥ ਅਬਿ ਹਮ ਨੈ ਛਲ ਪਾਪ ਭੁਗਾਯੋ। ਅਪਰ ਕਲੇਸ਼ਨ ਤੇ ਛੁਟਵਾਯੋ। ਕੂਰੀ ਸਪਥ ਕਰਹਿ ਨਰ ਜੋਇ। ਜਨਮ ਹਜ਼ਾਰਹੁ ਧਰਿ ਕਰਿ ਸੋਇ ॥ ੪੨ ॥ ਜਨਮ ਕਰੋਰਹੁ ਭੋਗੈ ਨਰਕ। ਸਦਾ ਕਲੇਸ਼ਨਿ ਮਹਿੰ ਰਹਿ ਗ਼ਰਕ। ਸਪਥ ਖਾਇ ਸੋ ਸਿੱਖ ਨ ਮੇਰਾ। ਤਸਕਰ ਹੈ ਲਹਿ ਕਸ਼ਟ ਬਡੇਰਾ[7] ॥ ੪੩ ॥ ਦੋਹਰਾ ॥ ਸਪਥ ਨ ਕਰਿ ਗੁਰ ਸਾਚ ਪਰ† ਝੂਠਾ ਟਿਕੈ ਨ ਪਾਇ[8]।ਸਾਚਾ ਜੋਨੀ ਪਰ ਭੁਗੈ ਕੂਰੇ ਕੈਸਾ ਥਾਇ[9] ॥੪੪॥ ਬਦਲਾ ਦੇਵੈਂ[10] ਪਾਪ ਕਾ, ਮੰਦਾ ਕਰਹੁ ਨ ਕੋਇ। ਹੁਇ ਹੈ ਭਾਗੀ ਪਾਪ ਕੋ ਜੋ ਗੁਰ ਜਾਮਨ ਹੋਇ ॥ ੪੫ ॥ ਕਰਹੁ ਨ ਗੁਰ ਕੀ ਸਪਥ ਕਬਿ ਕੈਸਹੁ ਬਨਹਿ

[1]ਦੇਖਕੇ। [2]ਤਦੋਂ ਬਾਜ ਰਾਜੇ ਦੀ ਦੇਹ (ਵਿਚ ਸੀ)। [3]ਮੁੱਕਰ ਗਿਆ। [4]ਸਹੁੰ। [5](ਜੋ) ਦੇਰ ਬਣੇਗਾ ਤਾਂ ਬੜਾ ਕਸ਼ਟ ਪਾਏਗਾ। [6]ਸੱਚੀ ਗਲ ਪਰ ਭੀ ਗੁਰੂ ਦੀ ਸਹੁ ਨਾ ਖਾਹੁ (ਫਿਰ) ਝੂਠ ਪਰ ਸਹੁੰ ਆਕੇ ਪੈਰ ਕਿੱਥੇ ਲੱਗਣਗੇ, ਭਾਵ ਤਬਾਹ ਹੋ ਜਾਏਗਾ। [7]ਸੱਚੀ ਸਹੁੰ ਖਾਣ ਵਾਲਾ ਜੋਨੀਆਂ (ਵਿਚ) ਪੈਕੇ (ਦੁੱਖ) ਭੋਗੇਗਾ ਤੇ ਝੂਠੇ ਨੂੰ ਤਾਂ ਕਿਤੇ ਥਾਂ ਹੀ ਨਹੀਂ ਲੱਭਣਾ, ਭਾਵ ਤਬਾਹ ਹੋ ਜਾਸੀ। [8]ਦੇਣਾ ਪੈਂਦਾ ਹੈ। *ਪਾਃ–ਪਰਭਾਊ।

†ਸੈ ਸਾਖੀ ਦਾ ਪਾਠ ਹੈ:–ਸਹੁੰ ਨ ਕਰੀਏ ਸਾਚ ਪਰ।

ਜਰੂਰਾਕਬਿ ਸਾਚੀ ਭੀ ਨਹਿ ਕਰੋ ਨਰਕ ਪਰੈ ਨਰ ਕੂਰ' ॥ ੪੬ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਇਕਾਦਸ਼ਮੋ ਅੰਸੂ॥੧੧॥

੧੨. [ਹਰਿ ਗੁਪਾਲ ਉਨੈਨੀ, ਧਿਆਨ ਸਿੰਘ ਮਾਜਰੀਆ]।

ਦੋਹਰਾ ॥ ਕਹਤਿ ਹੁਤੇ ਗੁਰ ਬਾਰਤਾ ਤਬਿ ਪ੍ਰਸਾਦਿ ਕੋ ਥਾਰ। ਸੁਪਕਾਰ ਲਯਾਯੋ ਤਹਾਂ ਅਨਿਕ ਪ੍ਰਕਾਰ ਅਹਾਰ ॥੧॥ਚੌਪਈ॥ ਸੁਤ ਬਨੀਏ ਕੋ ਸਿਖ ਤਹਿ ਖਰੋ। ਪਿਖਿ ਤਬਿ ਰਿਦੇ ਮਨੋਰਥ ਕਰੋ।–ਨਹਿ ਗੁਰ ਢਿਗ ਤੇ ਦੇਹਿ ਅਹਾਰਾ। ਆਮਿਖ ਆਦਿਕ ਜਾਂਹਿ ਮਝਾਰਾ–॥੨॥ ਤਿਹ ਮਨ ਕੀ ਸਤਿ-ਗੁਰੂ ਪਛਾਨੀ। ਸੁਪਕਾਰ ਕੇ ਸੰਗ ਬਖਾਨੀ। 'ਸੁਧ ਚੌਕੇ ਮਹਿ ਭੋਜਨ ਜਹਾਂ।ਇਸ ਸਿਖ ਕੋ ਅਚਵਾਵਹੁ ਤਹਾਂ' ॥੩॥ ਸੁਨਿ ਬਨੀਏਂ ਕੇ ਚਿਤ ਭਈ ਸ਼ਾਂਤੀ। ਰਿਦੇ ਪ੍ਰਤੀਤ ਆਇ ਭਲਿਭਾਂਤੀ। ਭੋਜਨ ਅਚਨੋ ਜਾਇ ਕਰਿ ਜਥੈ। ਬੀਤਨੋ ਦਿਵਸ ਭਈ ਨਿਸ ਤਥੈ ॥੪॥ ਸੁਪਤਿ[1] ਬਿਚਾਰਤਿ ਗਿਨਤੀ ਨਾਨਾ। ਤਰਕਤਿ ਗੁਰ ਕੀ ਕ੍ਰਿਯਾ ਮਹਾਨਾ।–ਪ੍ਰਿਥਮ ਪਿਤਾ ਮੋਰੋ ਚਲਿ ਆਯੋ। ਕਿਸ ਪ੍ਰਕਾਰ ਕੋ ਗੁਰੂ ਬਨਾਯੋ ॥ ੫ ॥ ਜੀਵ ਘਾਤ ਆਮਿਖ ਕੋ ਖਾਵੈ। ਦਯਾ ਆਦਿ ਗੁਨ ਨਹੀਂ ਕਮਾਵੈ। ਜੈਸੇ ਸ਼ਾਸਤ੍ਰ ਬਿਖੈ ਉਚਾਰੀ। ਤਜਾਗਨਿ ਮਦ,ਹਿੰਸਾ,ਪਰਨਾਰੀ॥੬॥ਜੁਪ ਆਦਿ ਕੇ ਨੇਰ ਨ ਜਾਵੈ। ਸਾਧ ਧਰਮ ਐਸੇ ਬਨਿ ਆਵੈ। ਸੋ ਗੁਰ ਬਿਖੈ ਨ ਪੱਯਤਿ ਕੋਈ*। ਸੰਤ ਕਰਮ

[1]ਆਪਣੇ ਪਾਸੋਂ ਭੋਜਨ ਨਾ ਦੇਣ। ਨੀਂਦਰ ਵਿਚ ਛਾਦ ਉੱਘਲਾਰਿਆ ਤੇ ਸੁਪਨਿਆਂ ਵਿਚ ਵਿਚਾਰਾਂ ਕਰਦਾ ਹੈ। ਸੁਪਨੇ ਦਾ ਧਰਮ ਹੈ ਕਿ ਹੂਬਹੂ ਨਹੀਂ ਆਉਂਦਾ ਜਿੱਧਰ ਰੁਖ ਪੈ ਜਾਵੇ ਉਸਦੇ ਅਸਥ ਵਿਅਸਥ ਵੱਧ ਘੱਟ ਖਿਆਲ ਦੇਖਦਾ ਹੈ, ਤਿਵੇਂ ਇਸਨੇ ਅਣਹੋਏ ਖਿਆਲ ਦੇਖੇ। ਇਹ ਹਾਲਤ ਕਿਸੇ ਵੇਲੇ ਸੌਂ ਜਾਣ ਤੇ ਫੁਪਨੇ ਦੇਖਣ ਫੇਰ ਜਾਗ ਕੇ ਅਲਸਾਏ ਮਨ ਮੋਚਾਂ ਸੋਚਣ ਫੇਰ ਸੌਂ ਜਾਣ ਦੀ ਹੈ।

*ਸ਼ਿਕਾਰ ਵਿਚ ਮਾਰੇ ਪੰਛੀਆਂ ਨੂੰ ਤੱਕ ਕੇ ਬਣੀਆਂ ਇੰਨਾ ਘਬਰਾਇਆ ਕਿ ਨੀਂਦ ਉੱਘਲਾਏ ਦੀਆਂ ਬਿਫਲੀਆਂ ਸੋਚਾਂ ਵਿਚ ਸਰਬ ਗੁਣ ਸੰਪੰਨ ਵਿਚ ਉਸਨੂੰ ਦੁਣ ਗੁਣ ਹੀ ਕੋਈ ਨਹੀਂ ਭਾਸਦਾ। ਜੋ ਅਵਗੁਣ ਉਹ ਵਹਿਮ ਵਿਚ ਚਿਤਵ ਰਿਹਾ ਹੈ ਗੁਰੂ ਜੀ ਨੇ ਆਪ ਵਿਚਰਜਤ ਕੀਤੇ ਹਨ, ਉਨ੍ਹਾਂ ਦੀ ਬਾਣੀ ਸਪਸ਼ਟ ਦੱਸ ਰਹੀ ਹੈ। ਸ਼ਸਤ੍ਰ ਤਾਂ ਦੁਖੀ ਪਰਜਾ ਲਈ ਤੇ ਖੱਸੀ ਹੋ ਗਏ ਦੇਸ਼ ਵਿਚ ਬੀਰ ਰਸ ਭਰਨ ਲਈ ਪਕੜੇ ਸਨ, ਬਾਜ਼ ਨੂੰ ਦਿੱਤੇ ਮਾਸ ਦਾ ਕਾਰਨ ਨਜਾਇ ਤੋਲਣਾ ਆਪ ਸਤਿਗੁਰਾਂ ਨੇ ਦੱਸਿਆ ਹੈ, ਪਰ ਜਾਤ ਦਾ ਬਣੀਆਂ ਤੇ ਮਾਸ ਤੋਂ ਨਫਰਤ ਹੋਣ ਕਰਕੇ ਬਉਰਾ ਗਿਆ ਹੈ। ਉਸ ਦੀ ਚਿਤਵਨੀ ਉਸ ਦੇ ਬਉਰਾ ਜਾਣ ਕਰਕੇ ਅਟਪਟੀ ਹੈ। ਕਵਿ ਜੀ ਨੇ ਉਸ ਦੀਆਂ ਸੋਚਾਂ ਦਾ ਬੀ ਹੈ ਸਾਖੀ ਵਿਚੋਂ ਤਰਜਮਾ ਦੇਖਿਆਲੇ ਕਰ ਦਿਤਾ ਹੈ।

ਤੇ ਬਿੱਪ੍ਰੈ ਸੋਈ॥੭॥ਦਰਬ ਪੰਚ ਸੈ ਮੈਂ ਅਬਿ ਆਨਾ। ਕਿਮ ਅਰਪੌਂ ਮੈਂ ਜੋਗ ਨ ਜਾਨਾ[1]। ਰੀਤਿ ਗੁਰੂ ਕੀ ਗੁਰ ਮਹਿ ਨਾਂਹੀ। ਹਿੰਸਾ ਨਿਰਦਯਤਾ ਜਿਨ ਮਾਂਹੀ ॥੮॥ ਗਮਨੌਂ ਹੋਇ ਪ੍ਰਾਪਤਿ ਜਿਸ ਬੇਰੀ। ਸਿੱਖੀ ਲੋਹੁ ਬੈਸ਼ਨੌ ਕੇਰੀ। ਮਦ ਆਮਿਖ ਕੌ ਬਰਜਨ ਤਹਾਂ। ਭਲੀ ਬਾਰਤਾ ਪੱਯਤਿ ਜਹਾਂ ॥੯॥ ਦਏ ਰਜਤਪਣ ਸੌ ਮਮ ਬਾਪ। ਇਨ ਕੌ ਗੁਰ ਕਰਿ ਸਿਖ ਭਾ ਆਪ। ਦਰਬ ਪੰਚ ਸੈ ਲੈ ਇਹ ਮੋਰ[2]। ਇਕ ਹਜ਼ਾਰ ਮੈਂ ਦੇਤੋ ਔਰ॥ ੧੦ ॥ ਕਹਾਂ ਕਰੌਂ ਪਰ ਗੁਰੂ ਨ ਪਾਯੋ। ਕ੍ਰਿਯਾ ਧਰਮ ਸ਼ੁਭ ਜਾਂਹਿ ਕਮਾਯੋ[3]—। ਇੱਤ੍ਯਾਦਿਕ ਠਾਨਤਿ ਦੁਚਿਤਾਈ। ਸਰਖ ਸਰਬਰੀ ਤਬਹਿ ਬਿਤਾਈ ॥ ੧੧ ॥ ਭਈ ਪ੍ਰਭਾਤਿ ਗੁਰੂ ਢਿਗ ਗਯੋ। ਮਸਤਕ ਟੇਕਤਿ ਪਗ ਪਰ ਭਯੋ। ਬੈਠਨੋ ਸਮੁਖ ਔਰ ਸਮੁਦਾਈ। ਦ੍ਵੈ ਬੋਤਲ ਪ੍ਰਭੁ ਤਬਿ ਮੰਗਵਾਈ* ॥ ੧੨ ॥ ਸ੍ਰੀ ਮੁਖ ਤੇ

---

[1]ਜੋਗ ਨਹੀਂ ਜਾਣਦਾ ਹਾਂ।[2]ਮੇਰੇ।[3]ਕਰਮ ਕਾਂਡ ਜਿਸਨੇ ਵੰਗੀਤਨੂੰ ਕਮਾਏ ਹੋਣਐਸਾ ਗੁਰੂ ਨਾਲੱਭਾ।

*ਸਿੱਖ ਦੇ ਅਟਪਟੇ ਖਿਆਲਾਂ ਨੂੰ ਹੋਰ ਪ੍ਰੀਖਿਆ ਕਰਨ ਵਾਸਤੇ ਗੁਰੂ ਜੀ ਨੇ ਦੋ ਬੋਤਲਾਂ ਮੰਗਵਾਈਆਂ, ਇਨ੍ਹਾਂ ਵਿਚ ਸ਼ਰਾਬ ਨਹੀਂ ਸੀ, ਪਰ ਬਣੀਏ ਨੂੰ ਭੁਲੇਖਾ ਇਹੋ ਪਿਆ। ਇਸ ਸਾਖੀ ਵਿਚ ਲਫਜ਼ ਬੋਤਲ ਦੱਸਦਾ ਹੈ ਕਿ ਇਸ ਵਿਚ ਹਸਤਾਖੇਪ ਬਹੁਤ ਹੋਏ ਹਨ, ਕਿਉਂਕਿ ਪਦ 'ਵੋਤਲ' ਅੰਗ੍ਰੇਜ਼ੀ ਲਫ਼ਜ਼ 'ਬਾਟਲ' (Bottle) ਤੋਂ ਵਿਗੜਕੇ ਬਣਿਆ ਹੈ। ਗੁਰੂ ਜੀ ਦੇ ਸਮੇਂ ਬੋਤਲ ਲਫਜ਼ ਆਮ ਪ੍ਰਚਿਰਤ ਨਹੀਂ ਸੀ ਹੋਇਆ,ਤਦੋਂ ਸ਼ਰਾਬ ਪਾਉਣਦਾ ਬਾਸਨ 'ਸੁਰਾਹੀ' ਹੁੰਦਾ ਸੀ, ਜੈਸੇ ਦਸਮ ਗੁਰੂ ਜੀ ਨੇ ਆਪ ਇਹੋ ਲਫਜ਼ ਵਰਤਕੇ ਦਸਿਆ ਹੈ ਯਥਾ:—'ਮੂਲ ਸੁਰਾਹੀ ਖੰਜਰ ਪਿਆਲਾ'। ਇਸ ਪਦ 'ਵੋਤਲ' ਦੀ ਵਰਤੋਂ ਤੋਂ ਜਾਪਦਾ ਹੈ ਕਿ ਇਹ ਆਖੇਪਾਂ ਵਾਲੀ ਸੋ ਸਾਖੀ ਉਸ ਸਮੇਂ ਦੀ ਹੈ ਜਦੋਂ ਕਿ ਲਫਜ਼ ਬੋਤਲ ਪੰਜਾਬ ਵਿਚ ਆਮ ਹੋ ਗਿਆ ਸੀ, ਜੋ ਸਮਾਂ ਕਿ ਮਹਾਰਾਜਾ ਰਣਜੀਤ ਸਿੰਘ ਦੇ ਨੇੜੇ ਜਾ ਢੁਕਦਾ ਹੈ। ਸਾਡੇ ਪਾਸ ਇਕ ੧੮੧੭ ਈ: ਦੀ ਛਪੀ 'ਹਿੰਦੁਸਤਾਨੀ' ਬੋਲੀ ਦੀ ਡਿਕਸ਼ਨਰੀ ਹੈ, ਜਿਸ ਵਿਚ ਅੰਗ੍ਰੇਜ਼ੀ ਦਾ ਲਫਜ਼ ਪਲੈਟੂਨ (ਯਾ ਬਟੈਲੀਅਨ) ਜੋ ਹਿੰਦੁਸਤਾਨ ਵਿਚ ਪਲਟਨ ਦਾ ਰੂਪ ਲੈਕੇ ਪ੍ਰਚਿਰਤ ਹੋ ਚੁਕਾ ਸੀ ਆਇਆ ਹੈ ਪਰ ਬੋਤਲ ਲਫਜ਼ ਨਹੀਂ ਆਇਆ ਜਿਸ ਤੋਂ ਪਤਾ ਲਗਾ ਕਿ ਬੋਤਲ ਲਫਜ਼ ਤਦੋਂ (੧੮੧੭ ਈ: ਤਕ ਪਰਚਿਰਤ ਨਹੀਂ ਸੀ। ਕੁਛ ਸਮੇਂ ਬਾਦ ਇਹੋ ਡਿਕਸ਼ਨਰੀ ਦੂਣੇ ਤੋਂ ਵੱਡੀ ਕਰਕੇ ਛਾਪੀ ਗਈ, ਉਸ ਵਿਚ ਬੀ ਪਦ ਬੋਤਲ ਨਹੀਂ ਆਇਆ। ਇਸ ਕੋਸ਼ ਦੇ ਅੰਤ ਪਰ ਇਕ ਇੰਡੈਕਸ ਅੰਗ੍ਰੇਜ਼ੀਤੋਂ ਹਿੰਦੁਸਤਾਨੀ ਪਦਾਂ ਦੇ ਅਰਥਾਂ ਦਾ ਦਿਤਾ ਗਿਆ ਹੈ,ਇਸ ਇੰਡੈਕਸ ਵਿਚ ਅੰਗ੍ਰੇਜ਼ੀ ਲਫਜ਼ 'ਬਾਟਲ' ਤਾਂ ਹੈ ਪਰ ਅਰਥਾਂ ਵਿਚ 'ਵੋਤਲ' ਨਹੀਂ ਦਿਤਾ ਗਿਆ, ਹਾਲਾਂ ਕਿ ਇਸੇ ਤਤਕਰੇ ਵਿਚ ਅੰਗ੍ਰੇਜ਼ੀ ਪਦ ਬਟੈਲੀਅਨ ਤੇ ਪਲੈਟੂਨ ਦੇ ਅਰਥਾਂ ਵਿਚ ਪਦ 'ਪਲਟਨ' ਦਿਤਾ ਹੈ। ਪਤਾ ਲਗਾ ਕਿ ਤਦੋਂ ਅੰਗ੍ਰੇਜ਼ੀ ਤੋਂ ਵਿਗੜਕੇ ਬਣਿਆ 'ਪਲਟਨ' ਲਫਜ਼ ਤਾਂ ਆਮ ਪ੍ਰਚਿਰਤ ਸੀ, ਕਿਉਂਕਿ ਕੋਸ਼ਕਾਰ ਨੇ ਉਸ ਨੂੰ ਹਿੰਦੁਸਤਾਨੀ ਪਦ ਦੀ ਤਰ੍ਹਾਂ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਇਮ ਬਾਕ ਅਲਾਯੋ। ਹਰਿਗੁਪਾਲ ਕੋ ਭਲੇ ਸੁਨਾਯੋ। 'ਸਭਿ ਸਿਖਹੁ ਸੁਨੀਅਹਿ ਚਿਤ ਲਾਈ। ਮਨ ਕੇ ਸ੍ਵਾਦ ਜਿਤਿਕ ਸਮੁਦਾਈ'[1]॥੧੩॥ਬਿਰੇ ਨਿਕਟ ਸੁਨਿ ਬੋਲੇ ਸੋਈ[2]। 'ਸ੍ਵਾਦ ਸਕਲ ਜਿਹਵਾ ਕੇ ਹੋਈ'। 'ਸ੍ਵਾਦ ਕਰਮ ਕੇ' ਕੇਚਿਤ ਕਹੈਂ[3]। ਕੇਚਿਤ ਕਹੈਂ 'ਜੀਵ ਕੇ ਅਹੈਂ'॥ ੧੪ ॥ ਭਾਖੈ ਕੋ 'ਸੁਭਾਵ ਕੋ ਹੋਇ'। ਕੋ ਕਹਿ 'ਧਰਮ ਦੇਹਿ' ਕੋ ਜੋਇ'। ਹਰਿਗੁਪਾਲ ਬਨੀਆਂ ਸਿਖ ਕਹੈ। 'ਸ੍ਵਾਦ ਸਿਦਕ ਜੀਵਹਿ ਕੋ ਅਹੈ[4]' ॥ ੧੫॥ ਤਿਸ ਤੇ ਸੁਨਿ ਗੁਰ ਕਹਿ ਤਿਸ ਬੇਰਾ'ਪਿਤਾ ਬਿਸ੍ਵੰਭਰ ਦਾਸ ਸੁ ਤੇਰਾ। ਸੁਨਿ ਸਿੱਖਾ ਸਿਖ ਸਿਦਕੀ ਸੋਇ। ਕਹੁ ਤਿਸ ਸੰਗ ਮਿਲਿਨਿ ਜਬਿ ਹੋਇ[5]॥੧੬॥ਦੋਹਰਾ ॥-ਸ਼੍ਰੀ ਗੁਰ ਹੁਕਮ ਜੁ ਭਾਵ ਕਾਂ ਦਯੋ ਸੁ ਤੇਰੇ ਪਾਸ।ਤਿਸ ਕੋ ਲੀਨੋ ਹਮ ਅਬੈ ਕਰਹੁ ਨ ਕੈਸੇ ਆਸ-' ॥ ੧੭ ॥ ਚੌਪਈ ॥ ਹਰਿਗੁਪਾਲ ਸੁਨਿ ਕਾਨ ਬਖਾਨਾ। 'ਪ੍ਰਭੁ ਜੀ ! ਮੈਂ ਕੁਛ ਸਮਝ ਨ ਜਾਨਾ। ਮੈਂ ਭੀ ਸਿਖ ਹੌਂ ਰਾਵਰ ਕੇਰਾ।ਸਮੁਝਾਵਨਿ ਕੀਜੈ ਪੁਨ ਫੇਰਾ' ॥੧੮॥ ਸੁਨਿ ਕਰਿ ਸ਼੍ਰੀ ਮੁਖ ਤੇ ਮੁਸਕਾਏ।ਤਰਕ ਕਰਤਿ ਬੋਲੇ ਸਮੁਝਾਏ। 'ਹਮਰੀ ਸਿੱਖੀ ਤੈਂ ਕਬਿ ਪਾਈ ?। ਦਾਸ ਬੈਸ਼ਨੋ ਕਾ ਤੁਮ ਭਾਈ[6] ॥ ੧੯ ॥ ਕ੍ਰਿਯਾਵਾਨ[7] ਕੋ ਖੋਜਨਿ ਕਰੀਏ। ਤਿਸ ਉਪਦੇਸ਼ ਰਿਦੇ ਨਿਜ ਧਰੀਏ।ਜੋ ਹਮ ਨੇ ਅਬਿ ਦੀਨ ਸੁਨੇਹਾ।ਸਮਝੈ ਤੇਰੋ ਪਿਤ ਹੈ ਜੇਹਾ[8]'॥ ੨੦ ॥ ਹਰਿਗੁਪਾਲ ਬਨੀਆ ਤਤਕਾਲਾ। ਪਦ ਅਰਬਿੰਦਾਨ ਪਰ ਧਰਿ ਭਾਲਾ। 'ਸ਼੍ਰੀ ਸਤਿਗੁਰ ਸਾਚੇ ਪਤਿਸ਼ਾਹੁ। ਰਖਹੁ ਰਖਹੁ ਨਿਜ ਚਰਨਨਿ ਮਾਹੁ॥ ੨੧ ॥ ਨਹਿ ਛੋਰਹੁ ਮੂਰਖ ਮਨ ਮੇਰਾ। ਮਹਿਮਾ ਮੈਂ ਨ ਲਖੀ ਤਿਸ ਬੇਰਾ'। ਪੀਠ ਠੋਕਿ ਕਰਿ ਸਤਿਗੁਰ ਕਹਜੋ।

[1]ਸਾਰੇ ਸੁਆਦ ਮਨ ਦੇ ਜੰਦਰੇ ਕੁ ਹਨ। [2]ਜੋ (ਸਿੱਖ) ਕੋਲ ਖੜੇ ਸਨ ਓਹ)ਏਲੇ। [3]ਕਈ ਕਹਿੰਦੇ ਹਨ ਸਵਾਦ ਕਰਮ ਦੇ ਹਨ। [4]ਦੇਹੀ ਦਾ ਧਰਮ ਹੈਨ। [5]ਜੀਵ ਨੂੰ ਤਾਂ ਸਿਦਕ ਦਾ ਸੁਆਦ ਹੈ। [6]ਤਿਸ ਨੂੰ ਜਦੋਂ ਮਿਲੇਂਗਾ ਓਹੁੰ ਕਹੀਂ।[7]ਪ੍ਰੇਮ ਦਾ ਢਾਕ(ਸ਼ਰਧਾ ਭਾਵ)। [8]ਹੇ ਭਾਈ ਤੂੰ ਤਾਂ ਬੈਸ਼ਨੋਂ ਦਾ ਦਾਸ ਹੈਂ। [9]ਕਰਮ ਕਾਂਡੀ। [10]ਜੈਸਾ (ਇਹ ਸੁਨੇਹਾ) ਹੇ ਤੇਰਾ ਪਿਤਾ ਸਮਝੇਗਾ।

[ਪਿਛਲੇ ਪੰਨੇ ਦੀ ਬਾਕੀ ਟੂਕ]

ਅਰਥਾਂ ਵਿਚ ਵਰਤਿਆ ਹੈ, ਪਰ 'ਏਤਲ' ਪਦ ਪ੍ਰਚਿਰਤ ਨਹੀਂ ਸੀ ਕਿਉਂਕਿ ਕੋਸ਼ਕਾਰ ਨੇ ਉਸ ਨੂੰ ਹਿੰਦੁਸਤਾਨੀ ਪਦ ਦੀ ਥਾਵੇਂ ਨਹੀਂ ਵਰਤਿਆ। ਸੋ ਸਹੀ ਹੋਇਆ ਕਿ ਇ ਨ ੧੮੧੭ ਈਃ ਅਰਥਾਤ ੧੮੭੪ ਬਿਃ ਵਿਚ ਤੇ ਫੇਰ ਮਗਰੋਂ ਇੱਕ ਪਦ ਏਤਲ ਹਿੰਦ ਵਿਚ ਭੀ ਆਮ ਪ੍ਰਚਿਰਤ ਨਹੀਂ ਸੀ, ਪੰਜਾਬ ਤਾਂ ਕਿਤੇ ਰਿਹਾ। ਤੇ ਜੋ ਲੇਖਕ ਇਸ ਨੂੰ ਵਰਤਦਾ ਹੈ ਓਹ ਸੰਮਤ ੧੭੮੧ ਯਾ ੧੭੯੧ ਵਿਚ ਨਹੀਂ ਹੋਇਆ ਪਰ ੧੮੭੪ ਬਿਃ ਤੋਂ ਫੇਰ ਮਗਰੋਂ ਹੋਇਆ ਹੈ, ਜਦੋਂ ਇਹ ਲਫਜ਼ ਪ੍ਰਚਿਰਤ ਹੋ ਚੁੱਕਾ ਸੀ। ਦਿ ਅ ਤੋਂ ਇਹ ਸਾਖੀ ਤੇ ਪੋਥੀ ਵਿਚ ਆਖੇਪਕਾਰ ਦੇ ਹਸਤੱਖੇਪ ਦੋਣ ਦਾ ਵੀ ਪੂਰਾ ਪਤਾ ਲੱਗ ਗਿਆ।

'ਹਮਰੇ ਹਰਖ ਦੇਖ ਨਹਿੰ ਰਹਜੋ॥੨੨॥ਅਬਿ ਤੂੰ ਬਖਸ਼ਜੋ ਉਠ ਪਗ ਛੋਰਿ'। ਸੁਨਿ ਬੈਠਜੋ ਲਖਿ ਅਪਨੋਖੋਰ'।ਪੁਨ ਅਨੰਦਪੁਰਿ ਬਸਜੋ ਮਹੀਨਾ।ਦਰਸ਼ਨ ਕਰਤਿ ਰਹਜੋ ਸੁਖ ਲੀਨਾ ॥ ੨੩ ॥ ਚਲਨ ਲਗਜੋ ਪ੍ਰਸਾਦਿ ਗੁਰ ਦਯੋ। 'ਆਪ ਖਾਉ ਘਰ ਦਿਹੁ ਜੋ ਲਹਜੋ'। ਬਖਸ਼ਜੋ ਸਰਬਲੋਹ ਕੋ ਕੜਾ। ਤੋਲੇ ਚਾਰ ਤੋਲ ਕੋ ਘੜਾ ॥੨੪॥ 'ਰਿਦੇ ਕਾਮਨਾ ਜਥਿ ਕਥਿ ਹੋਇ। ਇਸ ਕੋ ਪੂਜਹੁ ਪੁਰਵਹਿ ਸੋਇ।ਲੈ ਬਖਸ਼ਿਸ਼ ਕੋ ਸੀਸ ਨਿਵਾਇ।ਦਰਬ ਪੰਜ ਸੈ ਦਯੋ ਚੜਾਇ॥੨੫॥*ਰੁਖਸਦ ਹੁਇ ਗੁਰ ਤੇ ਚਲਿ ਪਰਿਯੋ।ਮਾਰਗ ਮੈਂ ਬਿਚਾਰ ਚਿਤ ਕਰਿਯੋ।–ਖਟ ਸੈ ਧਨ ਗੁਰ ਕੋ ਹਮ ਦਯੋ।ਬਖਸ਼ਿਸ਼ ਲੋਹ ਕੜਾ ਹਮ ਲਯੋ॥੨੬॥ਭਾਇ ਲੈਨ[1] ਕੋ ਕਹਜੋ ਸਨੇਹਾ–। ਗਮਨਤਿ ਬਨੀਆ ਸੋਚਤਿ ਏਹਾ। ਪਹੁੰਚਜੋ ਜਹਾਂ ਗ੍ਰਾਮ ਚਮਕੌਰ। ਚਲਜੋ ਜਾਤ ਆਗੇ ਤਿਸ ਠੌਰ ॥ ੨੭ ॥ ਧਯਾਨ ਸਿੰਘ ਮਾਜਰੀਆ[2] ਰਾਹੀ। ਮਿਲਜੋ ਬਿਲੋਕਤਿ ਬੂਝਤਿ ਭਾਂਹੀ। 'ਕਿਤ ਤੇ ਆਯੋ' ਸਿੱਖਾ ਕੌਨ ! ਕਿਤ ਕੋ ਜਾਤ,ਕੌਨ ਪੁਰਿ ਭੌਨ? ॥੨੮॥ਸੰਮੈਂ ਅਹਾਰ ਕਰਨ ਕੋ ਜਾਨਿ।ਅਹੈ ਤਯਾਰ ਕਰਿ ਲੀਜੈ ਖਾਨ।ਪੁਨ ਜਿਤ ਥਾਂਡਹੁ ਤਹਾਂ ਪਯਾਨਹੁ। ਅਪਨ ਬਾਰਤਾ ਸਕਲ ਬਖਾਨਹੁ'॥੨੯॥ ਹਰਿਗੁਪਾਲ ਸੁਨਿ ਬਾਕ ਅਲਾਯੋ। 'ਗੁਰ ਕੋ ਸਿੱਖ ਦਰਸ ਹਿਤ ਆਯੋ। ਦੱਖਣ ਮਹਿੰ ਉਜੈਨ ਪੁਰਿ ਬਾਸੀ।ਇਤੀ ਦੂਰ ਤੇ ਆਯੋ ਪਾਸੀ[3]॥੩੦॥ਕਰਿ ਦਰਸ਼ਨ ਮੈਂ ਦਈ ਅਕੋਰ। ਬੰਦੇ ਗੁਰੂ ਚਰਨ ਕਰ ਜੋਰਿ । ਤਉ ਨ ਖੁਸ਼ੀ ਭਯੋ ਮਨ ਮੋਰੋ । ਕ੍ਰਿਯਾ ਬਿਖੈ ਗੁਰ ਆਛ ਨ ਹੋਰੋ ॥ ੩੧॥ ਰੁਖਸਦ ਬਿਖੈ[4] ਨਹੀਂ ਕੁਛ ਦਯੋ'। ਸੁਨਤਿ ਧਯਾਨ ਸਿੰਘ ਬੂਝਤਿ ਭਯੋ। 'ਕਹਹੁ ਕਹਾਂ ਬਚ ਕਹਜੋ ਗੁਸਾਈਂ[5] । ਤੁਮ ਕੋ ਦਯੋ[6] ਸੁ ਦੇਹੁ ਬਤਾਈ' ॥ ੩੨ ॥ ਹਰਿ ਗੁਪਾਲ ਤਬਿ ਕਹਜੋ ਪ੍ਰਸੰਗ । ਧਯਾਨ ਸਿੰਘ ਗੁਰ ਸਿਖ ਕੇ ਸੰਗ। 'ਪ੍ਰਥਮ ਥਾਪ ਮੇਰੋ ਸਿਖ ਹੋਯੋ । ਸੋ ਧਨ ਦੇ ਕਰਿ ਦਰਸ਼ਨ ਜੋਯੋ॥੩੩॥ਦਯੋ ਪੰਚ ਸ਼ੈ ਮੈਂ ਅਬਿ ਆਨਿ । ਰਹਜੋ ਮਾਸ ਲਗ ਦਰਸ਼ਨ ਠਾਨਿ। ਮੋਰ ਪਿਤਾ ਨੇ ਦੇ ਉਪਦੇਸ਼। ਇਤੀ ਦੂਰ ਭੇਜਜੋ ਪਰਦੇਸ਼॥ ੩੪ ॥ ਖਟ ਸੈ ਦਰਬ ਗੁਰੂ ਨੇ

---

[1]ਖੋਟ । [2]ਸੋ ਸਾਖੀ ਮੁਜਬ ਇਸ ਦਾ ਅਰਥ ਚਾਹੀਏ 'ਪ੍ਰੇਮ ਦਾ ਬਚਨ' ਯਥਾ:–'ਗੁਰੂ ਜੀ ਬਖਸ਼ੀਸ ਦੀਆ ਕੜਾ, ਅਤੇ ਬਚਨ ਭੈਖੰਡ ਕਾ' । [3]ਮਾਜਰੀ ਪਿੰਡ ਦਾ । [4](ਗੁਰੂ ਜੀ) ਪਾਸ । [5]ਵਿਦਾ ਕਰਨ ਵੇਲੇ । [6]ਦੱਸ ਖਾਂ ਕੀਹ ਬਚਨ ਤੈਨੂੰ ਗੁਰ ਜੀ ਨੇ ਕਿਹਾ ਹੈ । [7]ਜੋ ਵਸਤ ਤੈਨੂੰ ਦਿੱਤੀ ਹੈ । *ਇਵੇਂ ਸੋ ਸਾਖੀ ਦਾ ੭੭ ਵੀਂ ਸਾਖੀ ਆਰੰਭ ਹੁੰਦੀ ਹੈ

ਲੀਨ। ਬਚਨ ਭਾਉ ਕਾ ਇਕ ਅੰਬਿ ਦੀਨ। ਗਿਨਤਿ ਗਟੀ ਇੱਤਮਾਦਿ ਬਤਾਵਤਿ। ਚਲਨੋ ਜਾਤ ਘਰ ਕੋ ਪਛੁਤਾਵਤਿ' ॥ ੩੫ ॥ ਸੁਨਿਕੈ ਧਯਾਨ ਸਿੰਘ ਉਰ ਜਾਨਾ।–ਗੁਰ ਸ਼ਰਧਾ ਤੇ ਹੀਨ ਮਹਾਨਾ–। 'ਸੁਨਿ ਸਿੱਖਾ! ਤੂੰ ਹੈਂ ਮਮ ਭਾਈ। ਘਰ ਕੋ ਚਲਿ ਅਹਾਰ ਲਿਹੁ ਖਾਈ॥੩੬॥ਮਤ ਪਛੁਤਾਵ ਕਰਹੁ ਮਨ ਮਾਂਹੀ'। ਇਮ ਕਹਿ ਲੇ ਗਮਨਨੋ ਸੰਗ ਤਾਂਹੀ। ਆਛੀ ਥਾਂਇ ਬਿਠਾਇਸ ਜਬੈ। ਸਿੱਖ ਸਿੱਖਣੀ ਦੋਨਹੁੰ ਤਬੈ॥੩੭ ॥ ਸੇਵਾ ਕਰੀ ਅਹਾਰ ਅਚਾਯੋ। ਕਹਿ ਕਰਿ ਅਪਨੇ ਘਰ ਠਹਿਰਾਯੋ। ਸੁਪਤ ਜਥਾ ਸੁਖ ਰਾਤਿ ਬਿਤਾਈ। ਭਈ ਪ੍ਰਾਤ ਚਲਿਬੋ ਚਿਤ ਭਾਈ ॥ ੩੮ ॥ ਧਯਾਨ ਸਿੰਘ ਭਾਖਨੋ ਤਿਸ ਬੋਰੀ।'ਸੁਨਿ ਸਿੱਖਾ! ਜੋ ਮਰਜ਼ੀ ਤੋਰੀ।ਗੁਰ ਕੋ ਬਚਨ ਹਮੈ ਦੇ ਜਾਇ। ਖਟ ਸੈ ਧਨ ਅਪਨੋ ਲਿਹੁ ਪਾਇ ॥ ੩੯ ॥ ਦੋਹਰਾ[1] ॥–ਸਿੱਖ ਸਿੱਖ ਕਾ ਸਤ ਵਣਜ ਸਿੱਖ ਸਿੱਖ ਕਾ ਭਾਉ[2]। ਦਗਾ ਸਿੱਖ ਮਮ ਨਾ ਕਰੈ ਪਾਨੀ ਅੰਨ ਕੁਗਾਉ[3]–॥੪੦॥ਜੋ ਪ੍ਰਤੀਤ ਗੁਰਵਾਕ ਪਰ ਤੌ ਤੂੰ ਘਰ ਲੇ ਜਾਇ[4]। ਜੋ ਕੁੱਖਾ ਤੂੰ ਦਾਮ ਕਾ ਲੀਜੈ ਅਪਨੋ ਪਾਇ[5]॥ ੪੧ ॥ ਚੌਪਈ ॥ ਬਨੀਆ ਸਿਖ ਬੋਲਨੋ ਹਰਖਾਵਤਿ। 'ਧਨ ਕੀ ਮਨ ਪ੍ਰਤੀਤ ਮੁਹਿ ਭਾਵਤਿ। ਬਚਨ ਗੁਰੂ ਕੋ ਭਾਵਤਿ ਨਾਂਹੀ। ਦੇਹੁ ਦਰਬ ਲੀਜਹਿ ਨਿਜ ਪਾਹੀ[6]' ॥ ੪੨ ॥ ਸੁਨਿਕੈ ਧਯਾਨ ਸਿੰਘ ਲਲਚਾਯੋ।ਜਹਿੰ ਕਹਿੰ ਤੇ ਧਨ ਜਨੋਂ ਕਨੋਂ ਲਜਾਯੋ। ਸਦਨ ਬਿਭੂਖਨ ਤਰਨੀ ਬਾਲਾ[7]। ਗਿਰਵੀ ਸਗਰੇ ਧਰਿ ਤਤਕਾਲਾ[8] ॥ ੪੩॥ ਆਨਨੋਂ ਖਟ ਸੈ ਦਰਬ ਬਟੋਰਿ।ਹਰਿਗੁਪਾਲ ਕੋ ਦੇ ਕਰ ਜੋਰਿ[9]।ਪੰਚ ਰਜਤਪਣ ਦਏ ਸਵਾਇ[10]। 'ਧਨ ਕੋ ਬਜਾਜ ਲੇਹੁ ਸੁਖ ਪਾਇ' ॥ ੪੪ ॥ ਬਨੀਏਂ ਲੇ ਧਨ ਮਨ ਹਰਿਖਾਯੋ।ਨਹਿ ਜਾਨਤਿ ਜੜ[11] ਸਕਲ ਗਵਾਯੋ।– ਧਯਾਨਸਿੰਘ ਹਾਰਨੋ–ਉਰ ਜਾਨੈ[12]।ਅਪਨਆਪ ਕੋ ਚਤੁਰ ਪਛਾਨੈ[13]॥੪੫॥

---

[1]ਇਹ ਗੁਰੂ ਵਚਨ ਕਰਕੇ ਦੱਸਿਆ ਗਿਆਹੈ। [2]ਸਿੱਖ ਦਾ ਸਿੱਖ ਦੇ ਨਾਲ ਵਣਜ ਸੱਚ ਦਾ ਹੋਵੇ ਅਤੇ ਸਿੱਖ ਨੂੰ ਸਿੱਖ ਨਾਲ ਪ੍ਰੇਮ ਕਰਨਾ ਚਾਹੀਏ। [3]ਅੰਨ ਪਾਣੀ ਭਾਵ ਭੋਜਨ ਛਕਾਵੇ। [4]ਜੇ ਤਾਂ ਪ੍ਰੀਤ ਹੈ ਤੇਨੂੰ ਤਾਂ (ਗੁਰੂ ਕਾ ਵਚਨ ਅਪਨੇ) ਘਰ ਲੈਜਾਹ। [5]ਅਪਣਾ (ਧਨ) ਲੈ ਲਓ। [6]ਬਚਨ ਗੁਰਾਂ ਦਾ ਤੂੰ ਅਪਣੇ ਪਾਸ ਲੈ ਲੈ। [7]ਆਪਣੀ ਇਸਤ੍ਰੀ ਤੇ ਬੱਚੀ ਦੇ ਗਹਿਣੇ। [8]ਸਾਰੇ ਉਸੇ ਵੇਲੇ ਗਿਰੋ ਰੱਖਕੇ। [9]ਹੱਥ ਜੋੜ ਕੇ ਦੇ ਦਿੱਤੇ। [10]ਵੱਧ। [11]ਮੂਰਖ। [12]ਬਣੀਆਂ ਧਿਆਨ ਸਿੰਘ ਨੂੰ ਹਾਰਿਆ ਜਾਣਦਾ ਹੈ। [13]ਅਪਣੇ ਆਪ ਨੂੰ ਚਤਰ ਪਛਾਣਕੇ (ਇਹ ਦਿਲ ਵਿੱਚ ਕਹਿੰਦਾ ਹੈ:–)।

–ਕਹਾਂ ਬਚਨ ਮੂਰਖ ਨੇ ਲਯੋ[1]।ਸਭਿ ਕਿਛ ਬੈਚਿ ਦਰਬ ਮੁਹਿ ਦਯੋ[2]।ਗਯੋ ਹੁਤੋ ਜਸੋਂ ਪੂਰਬ ਮੇਰੋ[3]। ਇਸ ਨੇ ਸਭਿ ਕਿਛ ਕੀਨ ਨਿਬੇਰੋ[4] ॥ ੪੬ ॥ ਅਬਿ ਮੈਂ ਜੀਤਿ ਲਈ ਸਭਿ ਬਾਜ਼ੀ–। ਇਕ ਨਿਸ ਬਸਨੋ ਔਰ ਹੈ ਰਾਜ਼ੀ[5]। ਭਈ ਪ੍ਰਾਤਿ ਤੇ ਪੰਥ ਪਧਾਰਾ। ਜਾਨ੍ਹਤਿ ਧਨਾਨ ਸਿੰਘ ਕੋ ਹਾਰਾ ॥ ੪੭ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਸਿੱਖਨਿ' ਪ੍ਰਸੰਗ ਬਰਨਨੰ ਨਾਮ ਦ੍ਵਾਦਸ਼ਮੋ ਅੰਸੂ ॥ ੧੨ ॥ ੧੭. {ਬਿਸ਼ੰਭਰ ਦਾਸ ਉਜੈਨੀ}।

ਦੋਹਰਾ ॥ *ਪੰਥ ਚਲਨੋ ਤਬਿ ਬਾਨੀਆ ਹਰਿਗੁਪਾਲ ਜਿਸ ਨਾਇ।ਗੁਰ ਤੇ ਲਯੋ ਕਰਾਹ ਕਛੁ ਬੈਧਿ ਗਾਂਠ ਮਹਿੰ ਜਾਇ॥੧॥ਇਕਦਿਨ ਖੋਲਨੋ ਦੇਖਿਕੈ ਜੋ ਕਰਾਹੁ ਸੋ ਮਾਸ[6]। ਦੇਖਤਿ ਹੀ ਲੱਜਾ ਕਰੀ ਧਰੀ ਬੈਧਿ ਗਠਤਾਸ[7] ॥੨॥ ਪਿਤਾ ਆਪਨੇ ਪਰ ਖਿਝਨੋ–ਭਲੋ ਬਤਾਯੋ ਦੇਵ। ਮਾਸ ਖਾਇ ਬਿਨ ਸੈ ਧਰਮ ਕਮਾ ਕੀਨਾ ਸਤ† ਸੇਵ[8]–॥ ੩ ॥ ਚੌਪਈ ॥ ਨਿਜ ਪੁਰਿ ਕੋ ਮਗ ਗਮਨਨੋਂ ਗਯੋ।ਏਕ ਨਗਰਬਡ ਆਵਤਿ ਭਯੋ।ਤਹਾਂ ਦੇਖਿ ਕੀਨਸਿ ਬਿਉਹਾਰ। ਮੁਕਤਾ ਪੰਨਾ ਪਰਖਿ ਉਦਾਰ॥੪॥ਕਰਿ ਖਰੀਦ ਪੁਨ ਆਗੇ ਚਾਲਾ। ਪੁਨ ਪੁਰਿ ਪਾਲੀ‡ ਆਇ ਬਿਸਾਲਾ । ਤਿਸ ਮਹਿੰ ਬੇਚ ਦਿਯੇ ਸੋ ਰਤਨ । ਪਾਯੋ ਲਾਭ ਮਹਾਂ ਕਰਿ ਜਤਨ ॥ ੫ ॥ ਜਮਾ ਕੀਨ ਧਨ ਤੀਨ ਹਜ਼ਾਰਾ।ਨਿਜ ਘਰਿ ਪਹੁੰਚਨੋ ਕਰਿ ਬਿਉਹਾਰਾ।ਪਿਤ ਸਿਉਂ ਮਿਲਨੋ ਜਾਇ ਸੁਖ ਪਾਯੋ । 'ਦਰਸਨੋ ਮੈਂ ਸਤਿਗੁਰੂ' ਬਤਾਯੋ ॥ ੬ ॥ ਸਰਬ ਦਰਬ ਕਰ ਗਰਬ ਦਿਖਾਯੋ[9]। 'ਕਰਨੋ ਬਣਜ ਮੈਂ ਮਗ ਮਹਿ ਲਜਾਯੋ'। ਨਿਜ ਸੁਤ ਪਿਖਨੋ§ ਬਿਸ਼ੰਭਰ ਦਾਸ। ਬੂਝਨੋ ਸਭਿ ਬ੍ਰਿਤੈਤ ਤਿਸ ਪਾਸ ॥ ੭ ॥ 'ਕਿਮ ਸਤਿਗੁਰ ਤੇ ਲੇ ਪਤਿਧਾਰਾ[10] ? ਕਹਾਂ[11] ਮੇਲ ਭਾ ਕਹਾਂ ਉਚਾਰਾ[12] ?' ਹਰਿ ਗੁਪਾਲ ਤਬਿ ਖੋਲਨੋ ਪਾਲੇ । ਦਯੋ ਪਿਤਾ ਕੇ ਹਾਥ ਸੰਭਾਲੇ ॥ ੮ ॥

[1]ਮੂਰਖ (ਧਿਆਨ ਸਿੰਘ) ਨੇ ਬਚਨ (ਖਰੀਦਕੇ) ਕੀਹ ਲੀਤਾ ਹੈ। [2](ਘਰ ਦਾ) ਸਭ ਕੁਛ ਵੇਚਕੇ ਧਨ ਸਾਰਾ ਮੈਨੂੰ ਦੇ ਦਿਤਾ ਹੈ। [3]ਜਿਵੇਂ ਮੇਰਾ ਪਹਿਲੇਂ ਗਵਾਚਿਆ ਹੋਇਆ ਸੀ (ਧਨ)। [4]ਤਿਵੇਂ ਇਸ ਨੇ (ਆਪਣਾ) ਸਭ ਕੁਛ ਨਿਬੇੜਾ ਕਰ ਲਿਆ ਹੈ। [5]ਇਕ ਰਾਤ ਰਾਜ਼ੀ ਟਿਕੇ ਟੋਰ ਰਿਹਾ। [6]ਕੜਾਹ ਮਾਸ (ਨਜ਼ਰ ਆਇਆ, । [7]ਰੰਢ ਖੁੰਨੂੰ ਤਿਸਦੀ (ਆਪਣੇ ਪਾਸ) ਦੱਖੀ। [8]ਕੀਹ ਸਤ ਦੀ ਸੇਵਾ ਕੀਤੀ (ਪਿਤਾ ਨੇ)। (ਅ) ਕਿਹੋ ਜਿਹੇ ਸਤ ਪੁਰਖ ਨੂੰ ਸੇਵਿਆ ਹੈ (ਪਿਤਾ ਨੇ ?)। [9]ਸਾਰਾ ਧਨ ਹੰਕਾਰ ਕਰਕੇ ਵਿਖਾਇਆ (ਪਿਤਾ ਨੂੰ । [10]ਪ੍ਰਾਪਿਆ। [11]ਕਿਉਂ। [12]ਕੀ ਬਚਨ ਹੋਏ।

*ਇਹ ਸੋ ਸਾਖੀ ਦੀ ੭ਪਵੀਂ ਸਾਖੀ ਹੈ। †ਪਾਃ–ਤਿਹ।

‡ਪਾਲੀ ਇਕ ਨਗਰ ਹੈ ਜੋਧਪੁਰ ਤੋਂ ਅੱਗੇ ਤੇ ਉਜੈਨ ਤੋਂ ਦੋ ਢਾਈ ਸੌ ਮੀਲ ਉਰੇ ਹੈ।

§ਪਾਃ–ਲਖਨੋ।

ਲੋ ਜੁਤਿ ਭਾਉ[1]ਬਿਸ਼੍ਵੰਭਰਦਾਸ। ਧਰਿ ਸਿਰ ਦ੍ਰਿਗ ਪਰ ਹਰਖ ਮਹਾਂ ਸੁ।ਸ੍ਵੱਛ ਕਰਾਹ ਨਿਹਾਰਨਿ ਕੀਨਾ। ਸਭਿ ਕੁਟੰਬ ਕੋ ਭੇਟਿ ਸੁ ਦੀਨਾ ॥ ੯॥ ਜਬਿ ਬੈਠਨੋ ਅਰ ਖਾਧੋ ਸਬੈ। ਹਰਿਗੁਪਾਲ ਬਿਸਮਾਧੋ ਤਬੈ। ਕਹਨੋ ਅਚੰਭਾ ਪਿਤ ਕੋ ਸੰਗ। ਜਿਮ ਗੁਰ ਕੋ ਅਰ ਪੰਥ ਪ੍ਰਸੰਗ[2] ॥ ੧੦ ॥ 'ਮਗ ਮਹਿੰ ਪਿਖਨੋ ਮਾਸ ਢਿਗ ਜੋਇ'।ਅਬਹਿ ਕਰਾਹੁ ਪਿਖਨੋ ਮੈਂ ਸੋਇ'[3]।'ਬੇਚਨੋ ਗੁਰ ਕੋ ਬਾਕ' ਸੁਨਾਧੋ।'ਅਧਿਕ ਬਟੋਰਿ ਦਰੋਬ ਕੋ ਲਨਾਧੋ'॥੧੧॥ਦੋਹਰਾ॥ਪਿਤਾ ਧੁਨਨੋ ਸਿਰ ਯੌਂ ਕਹਨੋ 'ਸੁਤ ! ਗੁਰ ਪੂਰਨ ਸਾਚ।ਤੋ ਕੋ ਭੇਜਾ ਲਾਭ ਹਿਤ ਤੂੰ ਲੇ ਆਧੋ ਕਾਚ ॥੧੨ ॥ ਭਲੀ ਨ ਕੀਨੀ'ਪਿਤ*ਕਹਨੋ 'ਦੇਖਨੋ ਪਰਚਾ ਨਯਨ[4]। ਜਿਯਾ ਮਲਿਨ[5]†ਪਰਤੀਤ ਨਹਿੰ,ਕਯਾ ਕਰਿ ਹੈਂ ਗੁਰ ਬਯਨ[6]' ॥੧੩॥ਚੌਪਈ॥ਸੁਨਿ ਕੁਕਰਮ ਤਿਹ ਮਾਤ ਦੁਖਾਗੀ।'ਸੁਤ!ਕਯੋਂ ਭਾ ਗੁਰਬਚ ਬਿਵਹਰੀ[7]?ਕਯੋਂ ਨ ਪ੍ਰਤੀਤ ਭਈ ਉਰ ਤੇਰੇ ? ਪੂਰਨ ਪੁਰਖ ਪਿਤਾ ਤਵ ਹੋਰੇ[8]' ॥੧੪ ॥ ਹਰਿਗੁਪਾਲ ਸੁਨਿ ਮਾਤ ਪਿਤਾ ਤੇ । ਭਏ ਛੁਭਿਤ[9] ਚਿਤ ਬਹੁ ਰਿਸ ਰਾਤੇ । ਕਹਿ ਭਯੋ 'ਮੈਂ ਖੁਸ਼ੀ ਨ ਹੋਯੋ।ਕ੍ਰਿਯਾ ਬਿਖੈ ਗੁਰ ਆਛ ਨ ਜੋਯੋ ॥੧੫॥ ਬਾਕ ਭਾਉ ਕੋ ਬੇਚਨੋ ਯਾਂ ਤੇ । ਖਟ ਸੈ ਦਰਬ ਲਿਯੋ ਸਿਖ ਤਾਂਤੇ । ਆਵਤਿ ਰਤਨ ਵਿਹਾਝੈ ਖਰੇ। ਪੁਨ ਇਕ ਪੁਰਿ ਮੈਂ ਵੇਚਨ ਕਰੇ ॥ ੧੬॥ਤੀਨ ਹਜ਼ਾਰ ਨਫੇ ਜੁਤਿ ਪਾਏ। ਇਮ ਧਨ ਤੇ ਧਨ ਲਿਯੋ ਵਧਾਏ। ਤੂੰ ਸਹੰਸ੍ਰ ਤੇ ਸਭਿ ਕਿਛ ਸਰੈ । ਕਾਰਜ ਕੌਨ ਬਾਕ ਸੋ ਕਰੈ ? ॥੧੭॥ ਧਨ ਬਿਨ ਨਰ ਜਿਮ ਸਰ ਜਲ ਹੀਨ। ਪਰ ਬਿਨ ਪੰਛੀ ਹੈ ਦੁਖ ਖੀਨ[10]‡।ਧਨ ਸਮੇਤ ਨਰ ਬਿਸ਼ਨੁ ਸਮਾਨ।ਚਹੈ ਸੁ ਕਰੈ ਪ੍ਰਤੱਖ ਪ੍ਰਮਾਨ[11] ॥੧੮ ॥ ਸੁਨਿ ਕੈ ਭਨਤਿ ਬਿਸ਼੍ਵੰਭਰਦਾਸ। 'ਹੇ ਸੁਤ ! ਕੂਰੋ ਧਨ ਹੈ ਨਾਸ਼। ਕਹਾਂ ਦਰਬ ਕੋ ਉਰ ਹੰਕਾਰ। ਜਿਸ ਕੋ ਬਿਨਸਤਿ ਲਗੈ ਨ ਬਾਰ ॥੧੯॥ ਸਾਚਾ ਸਤਿ-ਗੁਰ ਪੂਰਨ ਮੇਰਾ।ਤੈਂ ਦੁਰਾਸ ਧਰਿ ਉਰ ਮੈਂ ਹੇਰਾ[12]।ਬੁਧਿ ਉਤਾਵਲੀਹੈਬਹੁ ਤੇਰੀ । ਮਤਿ ਨਿੰਦਾ ਕਰਿ ਸ਼੍ਰੀ ਪ੍ਰਭੁ ਕੇਰੀ ॥ ੨੦ ॥ ਜੋ ਕਰਿ ਤੂੰ ਮੇਰੇ ਸੰਗ

[1]ਸ਼ਰਧਾ ਨਾਲ। [2]ਰਸਤੇ ਦਾ ਹਾਲ। [3]ਵੇਖਿਆ (ਮੈਂ) ਪਾਸ ਮਾਸ ਸੀ। [4]ਓਹੀ (ਮਾਸ)। [5]ਕਰਾਮਾਤ ਅੱਖੀਂ ਦੇਖਕੇ ਵੀ। [6]ਹਿਰਦਾ ਤੇਰਾ ਮਲੀਨ ਹੈ। [7]ਫੇਰ ਗੁਰਾਂ ਦੇ ਬਚਨ ਕੀ ਕਰਦੇ। [8]ਭਾਵ ਗੁਰ ਬਚਨ ਵੇਚਣ ਵਾਲਾ। [9]ਤੇਰੇ ਪਿਤਾ ਨੇ (ਉਹ ਗੁਰੂ) ਪੂਰਨ ਪੁਰਖ ਪਰਖੇ ਹਨ। [10]ਦੁਖੀ। [11]ਦੁਖੀ ਤੇ ਨਿਤਾਣਾ ਹੋ ਜਾਂਦਾ ਹੈ ਪਰ ਸ਼ੁਧ ਪਾਠ ਚਾਹੀਦੈ 'ਦੁਖਿਪੀਨ'=ਬਹੁਤਾ ਦੁਖੀ। [12]ਇਹ ਪ੍ਰਤੱਖ ਪ੍ਰਮਾਣ ਹੈ। [13]ਤੈਂ ਖੋਟੀ ਆਸ ਦਿਲ ਵਿਚ ਧਰਕੇ ਦਰਸ਼ਨ ਦੇਖਿਆ ਹੈ (ਗੁਰਾਂ

*ਪਾ:—ਸੁਤ। †ਪਾ:—ਮਹਿ। ‡ਪਾ:—ਪੀਨ।

ਚਲੈਂ। ਸਰਲ ਰਿਦਾ ਕਰਿ ਗੁਰ ਸੰਗ ਮਿਲੈਂ। ਤੌ ਬਿੱਸ੍ਰਾਮ ਪਾਇ ਤਨ ਤੋਰਾ।ਚਾਰ ਦਿਵਸ ਜੀਵਨ ਜਗ ਕੋਰਾ॥੨੧॥ਧਨ ਕੌ ਦੇਖਿ ਕਹਾਂ ਤੂੰ ਭੂਲਾ। ਖੋਯੋ ਸਕਲ ਬਯਾਜ ਸਨ ਮੂਲਾ[1]। ਇਤਯਾਦਿਕ ਕਹਿ ਕਹਿ ਸਮੁਝਾਯੋ। ਹਰਿਗੁਪਾਲ ਕਸੋਂਹੁੰ ਨ ਮਨ ਲਯਾਯੋ ॥ ੨੨ ॥ ਗੁਰ ਸ਼ਰਧਾ ਹਰਿ ਭਾਉ ਬਿਹੀਨਾ।ਉਪਦੇਸ਼ ਨ ਠਹਿਰਾਵਨ ਕੀਨਾ[2]। ਕਰੀ ਮੌਨ ਪਿਤ ਜਾਨੀ ਮਨ ਮਹਿੰ।–ਪਰਹਿ ਆਪਦਾ ਕੇਤਿਕ ਦਿਨ ਮਹਿੰ–॥੨੩॥ ਨਿਜ ਪਤਨੀ ਜੁਤਿ ਬਹੁ ਬਿਲਖਾਵੈ[3]। ਕਢੂ ਪੁੱਤ੍ਰ ਪਰ ਬਸ ਨ ਬਸਾਵੈ। ਲਗਸੋ ਬਣਜ ਕੋ ਹਰਿ-ਗੋਪਾਲ। ਦਿਨ ਪ੍ਰਤਿ ਹੋਯਹੁ ਦਰਬ ਬਿਸਾਲ ॥ ੨੪ ॥ ਦਸ ਹਜ਼ਾਰ ਕਰ ਬਣਜ ਕਮਾਏ। ਗਰਬਸੋ ਦੀਰਘ ਉਰ ਹਰਖਾਏ।ਫੂਲ ਗਯੋ ਮੂਰਖ ਅਭਿ-ਮਾਨੀ। ਗਤਿ ਈਸ਼ੂਰ ਕੀ ਨਾਂਹਿਨ ਜਾਨੀ॥੨੫॥ਪੁਨ ਧਨ ਛੀਨ ਹੋਨਿ ਕੌ ਲਾਗਾ। ਤਬਿ ਗੁਰ ਦਿਸ਼ ਕੋ ਮਨ ਅਨੁਰਾਗਾ। ਪਰਸੋ ਪਿਤਾ ਕੇ ਪਗ ਪਰ ਜਾਈ। 'ਰਾਖਿ!ਰਾਖਿ!ਚਲਿ,ਗੁਰ ਸ਼ਰਨਾਈ' ॥੨੬॥ ਸਭਿ ਕੁਟੰਬ ਇਕਠੋ ਹੁਇ ਗਯੋ। ਗੁਰ ਦਰਸ਼ਨ ਹਿਤ ਚਲਿਬੋ ਕਿਯੋ।ਕ੍ਰਮ ਕ੍ਰਮ ਪੰਥ ਉਲੰਘਨ ਕੋ ਕਰਿ। ਆਏ ਧਯਾਨ !ਸੰਘ ਮਾਝਰੀਏ ਘਰ ॥ ੨੭ ॥ ਸਹਿਤ ਕੁਟੰਬ ਬਿਸ਼੍ਵੰਭਰਦਾਸ। ਮਿਲਸੋ ਭਾਉ ਧਰਿ ਪ੍ਰੇਮ ਪ੍ਰਕਾਸ਼। ਸਿਵਰ ਕਰਾਇ ਅਹਾਰ ਅਰੁਾਇਵ। ਪੁਨ ਚਰਚਾ ਸਤਿਗੁਰਨਿ ਚਲਾਇਵ ॥੨੮॥ 'ਧਯਾਨ ਸਿੰਘ! ਸੁਨੀਅਹਿ ਚਿਤ ਲਾਈ। ਹਿਤਕਾਰੀ ਤੂੰ ਮਮ ਗੁਰਭਾਈ। ਸੁਤ ਤੇ ਬਚਨ ਭਾਇ ਕਾ ਲੀਨ[4]। ਬਿਦਤ ਸਦਨ ਪਹੁੰਚਸੋ ਤਬਿ ਕੀਨਿ[5] ॥ ੨੯ ॥ ਅਬਿ ਮੋਰੀ ਕਹੁ ਕਯਾ ਹੁਇ ਗਤੀ ? ਸੁਤ[6] ਬਿਨ ਸ਼ਰਧਾ ਜਿਸ ਲਘੁਮਤੀ। ਅਬਿ ਤੁਵ ਹਾਥ ਅਹੈ ਨਿਸਤਾਰਾ। ਕਰਹੁ ਦੀਨ ਪਰ ਬਹੁ ਉਪਕਾਰਾ ॥ ੩੦ ॥ ਸਤਿਗੁਰ ਜਿਮ ਪ੍ਰਸੰਨ ਹੁਇ ਜਾਵੈਂ। ਸੋ ਉਪਾਵ ਤੁਝ ਤੇ ਬਨਿ ਆਵੈ'। ਸੁਨਤਿ ਧਯਾਨ ਸਿੰਘ ਤਬਹਿ ਬਖਾਨਾ। 'ਮੈਂ ਭੀ ਤੁਮ ਸੰਗ ਕਰੌਂ ਪਯਾਨਾ' ॥ ੩੧ ॥ ਇਮ ਕਹਿ ਸੁਪਤਿ ਬਿਤੀ ਜਬਿ ਰਾਤੀ। ਭਏ ਤਯਾਰ ਗਮਨੇ ਮਗ ਪ੍ਰਾਤੀ। ਚਲਿ ਅਨੰਦਪੁਰਿ ਪੋਹੁੰਚੇ ਆਇ।ਜਹਿੰ ਸੋਹੈਂ ਗੋਬਿੰਦ ਸਿੰਘ ਰਾਇ[7] ॥ ੩੨ ॥ ਸਗਰੇ ਧਾਇ ਪਰੇ ਗੁਰ ਚਰਨ। 'ਪ੍ਰਭੁ ਬਖ਼ਸ਼ਿੰਦ

[1]ਮੂਲ ਸਹਿਤ ਬਿਆਜ। [2](ਪਿਤਾ ਦਾ) ਉਪਦੇਸ਼ ਵੀ ਨਾ (ਦਿਲ ਵਿੱਚ) ਠਹਿਰਾਇਆ। [3]ਅਫਸੋਸ ਕਰਦਾ ਹੈ। [4](ਤੂੰ) ਲਿਆ ਹੈ (ਮੁੱਲ) ਪ੍ਰੇਮ ਦਾ ਬਚਨ। [5](ਜਦ) ਇਹ ਘਰ ਪੁੱਜਾ ਤਦ! ਇਸਨੇ (ਮੇਰੇ ਪਾਸ) ਪ੍ਰਗਟ ਕੀਤਾ (ਭਾਵ, ਦੱਸਿਆ)। [6]ਜਿਸਦਾ ਪੁੱਤ੍ਰ ਸ਼ਰਧਾ ਹੀਨ ਤੇ ਤੁੱਛ ਬੁੱਧੀ ਵਾਲਾ ਹੈ। [7]ਪ੍ਰਕਾਸ਼ ਰੂਪ।

ਰਾਖੀਅਹਿ ਸ਼ਰਨ[1]। ਅਵਲੋਕਤਿ ਕਲਗ਼ੀਧਰ ਹਸੇ। ਮਹਾਂ ਕ੍ਰਿਪਾਲੁ ਕ੍ਰਿਪਾ ਦ੍ਰਿਗ ਰਸੇ[2]॥ ੩੩॥ ਕੁਸ਼ਲ ਪ੍ਰਸ਼ਨ ਕਰਿ ਬੈਠੇ ਪਾਸ। ਅਪਰ ਬਾਤ ਨਹਿੰ ਕੀਨਿ ਪ੍ਰਕਾਸ਼। ਡੇਰਾ ਕਰਿ ਉਤਰੇ ਪੁਰਿ ਮਾਂਹਿ। ਨਿਤ ਦਰਸ਼ਨ ਬਾਂਛਤਿ ਚਿਤ ਚਾਹਿ ॥੩੪॥ ਭੋਜਨ ਕਰਤਿ ਦੇਗ਼ ਤੇ ਲੈਕੇ। ਬਾਸੁਰ ਤੀਨ ਬਿਤਾਵਨ ਕੈਕੈ। ਪੁੱਤ੍ਰ ਸਮੇਤ ਬਿਸ਼੍ਰੰਭਰ ਦਾਸ। ਆਯੋ ਪਛੁਤਾਵਤਿ ਗੁਰ ਪਾਸ ॥ ੩੫ ॥ ਆਰੀ ਖਰੋ ਭਯੋ ਕਚ ਬੰਦਿ। 'ਬਖਸ਼ਹੁ ਕ੍ਰਿਪਾ ਠਾਨਿ ਬਖਸ਼ਿੰਦ! ਹੇ ਪ੍ਰਭੁ ਪੂਰਨ! ਬੀਰਜ ਭਲਾ। ਬ੍ਰਿੱਛ ਡਾਲ ਸੁਧਾ ਨਹਿੰ ਚਲਾ[3] ॥ ੩੬॥ ਹਮ ਮੂਰਖ ਖੋਟੇ ਮਨ ਕਾਮੀ। ਕ੍ਰਿਤਘਣ ਕਿਰਪਣ ਲੂਣ ਹਰਾਮੀ। ਨਾਮ ਗ਼ੁਲਾਮ ਨ ਕਰਹਿੰ ਗ਼ੁਲਾਮੀ। ਤਊ ਕ੍ਰਿਪਾਲ ਆਪ ਹਹੁ ਸੁਆਮੀ ॥੩੭॥ ਬਿਰਦ ਗ਼ਰੀਬ ਨਿਵਾਜ ਤੁਮਾਰਾ। ਨਾਮ ਪਤਿਤ ਪਾਵਨ ਸੁਖ ਸਾਰਾ[4]। ਅਧਮ ਉਧਾਰਣ ਸਦਾ ਸੁਭਾਊ। ਪਿਖਹੁ ਦਾਸ ਕੋ ਦੋਸ਼ ਨ ਕਾਊ[5]॥੩੮॥ਬ੍ਰਿੱਛ ਡਾਲ ਸੁਧਾ ਅਬਿ ਕਰੀਯਹਿ। ਮੋ ਪਰ ਕ੍ਰੁਨਾ ਦ੍ਰਿਸ਼ਟਿ ਨਿਹਰੀਯਹਿ[6]। ਸੁਨਿ ਸ਼੍ਰੀ ਮੁਖ ਪੰਕਜ ਬਿਕਸਾਏ। ਪੂਰਬ ਬਿਤਨੋ ਪ੍ਰਸੰਗ ਬਤਾਏ॥੩੯॥'ਸ਼੍ਰੀ ਨਾਨਕ ਸਿੱਧਨ ਸੰਗ ਮਿਲਿ ਕਰਿ।ਪਹੁੰਚੇ ਤੋਰ ਪਿਤਾਮਾ ਕੇ ਘਰ। 'ਨਾਨੂ' ਨਾਮ ਪਿਖੇ ਗੁਰ ਆਏ। ਅਨਿਕ ਰੀਤਿ ਕਰਿ ਸੇਵ ਰਿਝਾਏ॥੪੦॥ਚਲਿਬੇ ਤਯਾਰ ਭਏ ਜਿਹ ਸਮੇਂ।ਪੂਛੇ ਕੁਛ ਸੈਸੈ ਪਗ ਨਮੇਂ[7]। ਹਸ ਕਰਿ ਸ਼੍ਰੀਨਾਨਕ ਕਹਿੰ ਬਾਤ।–ਜਬਿ ਤੂੰ ਔਰਹਿ ਧਰਿਹੈਂ ਗਾਤ ॥੪੧॥ ਦਸਮਾ ਜਾਮਾ ਹੋਇ ਹਮਾਰਾ। ਤਬਿ ਤੁਮ ਬੂਝਹੁ ਕਰਹਿ ਉਚਾਰਾ–। ਸੋ ਤੂੰ ਇਹ ਤਨ ਪ੍ਰਾਪਤਿ ਭਯੋ। ਦਸਮ ਸਰੀਰ ਇਹੀ ਹਮ ਭਯੋ ॥੪੨॥ ਬਚਨ ਦਰਬ ਸੋ ਧਰਜੋ ਅਮਾਨ[8]। ਚਹੋ ਸੋ ਪਧਾਰੇ ਪੂਛ ਪਛਾਨ[9]। ਤੁਮ ਨਾਨੂ ਸੋ ਹਮ ਗੁਰ ਤੇਰੇ। ਪ੍ਰਿਥਮ ਮਿਲਨਿ ਤੇ ਮੇਲ ਬਡੇਰੇ[10]॥੪੩॥ ਮਿਲਿਬੇ ਭਾਣਾ ਹੁਤੋ ਹਮਾਰਾ[11]। ਨਹੀਂ ਦੋਸ਼ ਤਵ ਪੁੱਤ੍ਰ ਮਝਾਰਾ[12]। ਸੁਨਤਿ ਬਿਸ਼੍ਰੰਭਰ ਦਾਸ ਅਚੇਭਾ। ਹਾਥ ਬੰਦਿ ਕਰਿ ਕਹਤਿ ਅਦੇਭਾ ॥੪੪ ॥ 'ਧਯਾਨ ਸਿੰਘ ਗਤ

[1]ਆਪ ਕ੍ਰਿਪਾਲ ਹਨ ਤੇ ਜਿਨ੍ਹਾਂ ਦੇ ਨੇਤ੍ਰ ਮੇਹਰਾਂ ਨਾਲ ਭੁੱਲ ਭੁੱਲ ਪੈ ਰਹੇ ਹਨ। [2](ਜਿਵੇਂ) ਬ੍ਰਿੱਛ ਦਾ ਬੀਜ ਭਾਂ ਭਲਾ ਸੀ ਪਰ ਡਾਲ ਸਿੱਧੀ ਨਹੀਂ ਟੁਰੀ (ਤਿਵੇਂ ਮੇਰਾ ਪੁੱਤ੍ਰ ਭਲੇ ਬੀਜ ਦੀ ਵਿੰਗੀ ਡਾਲ ਹੈ। [3]ਸਾਰ ਸੁਖ ਦਾ (ਦਾਤਾ ਹੈ)। [4]ਦਾਸਾਂ ਦਾ ਕੋਈ ਦੋਸ਼ ਨਹੀਂ ਦੇਖਦੇ। [5]ਚਰਨਾਂ ਤੇ ਨਮਸਕਾਰ ਕਰਕੇ ਕੁੱਛ ਸੈਸਾ ਪੁੱਛਿਆ। [6](ਓਦੋਂ ਦਾ) ਬਚਨ (ਰੂਪੀ) ਧਨ ਅਮਾਨਤ ਧਰਿਆ ਪਿਆ ਹੈ. [7]ਪੁੱਛ ਪੁਛਾ ਲੈ। (ਅ) ਸਮਝਕੇ ਪੁਛ। [8]ਪਹਿਲੋਂ ਮਿਲਣ ਤੇ ਹੀ (ਓਦੋਂ ਦਾ) ਬੜਾ ਮੇਲ ਹੈ। [9]ਸਾਡੇ ਨਾਲ ਤੇਰਾ ਮਿਲਣਾ(ਇਹ ਕਰਤਾਰ ਦਾ ਹੀ) ਭਾਣਾ ਸੀ।

ਵਣਜ ਸੁਚਾਲਾ[1]। ਭਈ ਸੰਪਦਾ ਸਕਲ ਬਿਸਾਲਾ।ਬਚਨ ਸਿਦਕ ਕੋ ਸੁਤ ਮਮ ਦੀਨਾ।ਅਬਿ ਚਾਹਤਿ ਹੌਂ ਸੋ ਮਮ[2] ਲੀਨਾ'॥੪੫॥ ਗੁਰੂ ਕਹਯੋ* 'ਹਮ ਦੀਨੋ ਤੋਹਿ।ਬਿਨਾ ਤੋਟ† ਜਿਸ ਤੇ ਧਨ ਹੋਹਿ। ਖਾਵਹੁ ਖਰਚ ਕਰਹੁ ਮਨ ਭਾਯਾ।ਦਿਨ ਪ੍ਰਤਿ ਸਭਿ ਕਿਛੁ ਵਧੈ ਸਵਾਯਾ॥੪੬॥ਤਊ ਜਾਨਿ ਜਹਿੰ ਨੇਤ ਬਿਸਾਲੇ[3]। ਗਰਜ ਗਰਜ ਘਨ ਬਹੁ ਜਲ ਡਾਲੇ। ਤੂੰ ਪ੍ਰੇਮੀ ਇਕ ਸਮ ਹੀ ਜਾਨਾ[4]। ਤੁਵ ਸੁਤ ਸ਼ਰਧਾ ਹੀਨ ਮਹਾਨਾ॥੪੭॥ ਸੇਵ ਭਾਵਨਾ ਤੁਵ ਮਹਿੰ ਜੈਸੇ। ਸਤਿਗੁਰ ਕਰਹਿੰ ਪ੍ਰਾਪਤਿ ਉਠਿ ਤੈਸੇ[5]'। ਇਮ ਕਹਿ ਸ਼੍ਰੀ ਗੁਰ ਮੰਦਰ ਗਏ। ਖਾਨ ਪਾਨ ਕਰਿ ਨਿਸਾ ਬਿਤਏ॥ ੪੮ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਦੁਤੇ 'ਬਿਸ਼ੰਭਰ ਦਾਸ' ਪ੍ਰੰਗ ਬਰਨਨੰ ਨਾਮ ਤ੍ਰਯੋਦਸ਼ਮੋ ਅੰਸੁ॥ ੧੩ ॥

੧੪. [ਅਰਦਾਸਾਂ]।

ਦੋਹਰਾ ॥ ਸਤਿਗੁਰ ਆਏ ਸਭਾ ਮਹਿੰ ਸਿੱਖਨਿ ਸ਼ੋਧ ਕਰੀਤਿ।ਸਿੱਖ ਬਣੀਆਂ ਤੁਥਿ ਨਮੋ ਕਰਿ ਥਿਰਯੋ ਨਿਕਟ ਭਗਵੰਤ ॥ ੧ ॥ ਚੌਪਈ ॥ ਸ੍ਰੀ ਮੁਖ ਤੇ ਗੁਰ ਮ੍ਰਿਦੁਲ ਬਖਾਨੇ। 'ਕਹੁ ਸਿੱਖਾ ਇੱਛਾ ਕਯਾ ਠਾਨੇ ? ਹਮ ਪਗ ਕੋ ਨਿਰਮਿਲ[6] ਸਿਖ ਅਹੈਂ। ਦਿਸ਼ ਦੱਖਨ ਮਹਿੰ ਇਕ ਤੂੰ ਰਹੈਂ ॥ ੨ ॥ ਦੱਖਣ ਥਿਖੈ ਸਿੱਖ ਹਹਿੰ ਥੋਰੇ। ਤੁਮ ਸਮਸਰ ਤਹਿੰ ਕੋਇ ਨ ਔਰੇ[7]'। ਤਬਿ ਕਰ ਜੋਰਿ ਬਿਸ਼ੰਭਰ ਦਾਸ। ਗੁਰੂ ਪਾਸ ਇਮ ਕਰਯੋ ਪ੍ਰਕਾਸ਼ ॥ ੩ ॥ 'ਪ੍ਰਭੂ ਜੀ ! ਦਾਰਿਦ ਭਾ ਘਰ ਮੋਰੇ। ਸਕਲ ਪਦਾਰਥ ਹਤਿ ਭਏ ਥੋਰੇ[8]। ਪੂਰਥ ਕਰਹੁ ਸੰਪਦਾ ਭਾਰੀ[9]।ਪੀਛੇ ਪੂਛੌਂ ਮਮਤਾ ਟਾਰੀ[10]' ॥੪॥ ਸੁਨਿ ਕਰਿ ਸ਼੍ਰੀ ਸਤਿਗੁਰ ਮੁਸਕਾਏ। 'ਵਧਹਿ ਸੰਪਦਾ' ਤਥਾ ਬਤਾਏ। 'ਦਰਸ਼ਨ ਕਰਿ ਘਰ ਜੈਹੋ ਜਬਿਹੂੰ। ਕਰਹੁ ਕਰਾਹੁ ਪ੍ਰਸ਼ਾਦ ਸੁ ਤਬਿਹੂੰ ॥ ੫ ॥ ਊਪਰ ਛਾਦ ਬਸਤ੍ਰ ਕੋ ਦੀਜੈ। ਪਾਠ ਅਨੰਦ ਤੀਨ ਕਰਿ ਲੀਜੈ। ਪ੍ਰਥਮ ਪਢਹੁ ਜਪ ਬੈਠਹੁ ਪਾਸ। ਸਤਿਗੁਰ ਹਿਤਦਿਹੁ ਪੰਚ ਗਿਰਾਸ[11]॥੬॥ਪੰਚ ਸਿੱਖ ਕੋ ਕਰਹੁ ਅਚਾਵਨ[12]। ਤਨ ਮਨ ਤੇ ਹ੍ਵੈ ਕੈ ਥਿਤ ਪਾਵਨ। ਰਹਤਿ ਅਰਦਾਸ ਭੇਵ ਜੋ ਜਾਨੈ।

[1]ਧਿਆਨ ਸਿੰਘ ਦੇ ਵਣਜ ਦੀ ਹਾਲਤ ਸੁਹਣੀ ਹੁਣ ਪਈ। [2]ਮੈਂ। [3]ਜਿੱਥੇ ਨੇਤ (ਭਾਵੀ ਪ੍ਰਬਲ) ਹੋਵੇ। [4]ਤੂੰ ਨੂੰ ਪ੍ਰੇਮੀ (ਅਸਾਂ ਅੰਦਰੋਂ ਬਾਹਰੋਂ) ਇੱਕੋ ਜਿਹਾ ਜਾਣਿਆਂ ਹੈ। [5]ਸਵੇਰੇ ਉੱਠਕੇ ਸਤਿਗੁਰੂ ਤਿਵੇਂ ਹੀ (ਪੂਰਨ) ਕਰਨਗੇ। [6]ਭਾਵ ਦੁੱਧ ਰਿਦੇ ਵਾਲਾ। [7]ਨਾਸ਼ ਹੋਕੇ ਵੇੜੇ ਹੋ ਗਏ। [8]ਪਹਿਲੇ (ਮੇਰੀ) ਦੌਲਤ ਭਾਰੀ ਕਰੋ। [9]ਫਿਰ ਪਿੱਛੋਂ ਮਮਤਾ ਦੂਰ ਕਰਨ ਦੀ ਗੱਲ ਪੁੱਛਾਂਗਾ। [10]ਭਾਵ ਭੋਗ ਲਾਉਣ ਵਾਲੇ ਕੌਲ ਵਿਚ ਪੰਜ ਛਾਂਦ ਪਾਓ। [11]ਪੰਜਾਂ ਸਿੱਖਾਂ ਨੂੰ ਖੁਲਾਓ ਮੁਰਾਦ ਪੰਜਾਂ ਪਿਆਰਿਆਂ ਤੋਂ ਜਾਪਦੀ ਹੈ। *ਪਾ:—ਕਹਤਿ। †ਤਾ:—ਤੋਰ।

ਕਨਾ ਕਰਿ ਹੈ ਤਬਿ ਮੰਤ੍ਰ ਮਹਾਨੈ[1] ॥ ੭ ॥ ਦੋਹਰਾ ॥ ਰਹਿਤ ਅਰਦਾਸ ਜਿ ਜਾਨੀਐ ਕਨਾ ਕਰਿ ਹੈ ਤਬਿ ਮੰਤ। ਜਪ ਪ੍ਰਯੋਗ ਅਰ ਸਿੱਧਤਾ ਸਿਖ ਅਰਦਾਸ ਸਿਧਿ ਸੰਤ[2] ॥ ੮ ॥ ਸਿੱਖ ਵਣਜ ਗੁਰ ਧਰਮ ਕੋ ਸਤਿਗੁਰ ਦੇਵੈ ਲਾਭ[3]।ਬੋਲਿ ਬੁਲਾਵੈ ਸੰਗਤੀ ਦੇ ਕਰਾਹਕੀ ਸਾਂਭ[4]॥੯॥ਸੁਨਿ ਬੋਲਯੋ ਸਿਖ 'ਗੁਰੂ ਜੀ! ਦੇਸ਼ ਹਮਾਰਾ ਕਠਨ।ਸਭਿ ਅਰਦਾਸ ਕੋ ਭੇਵ ਕਹੁ ਜਸੋਂ ਸਿੱਖਨਿ ਸੁਖ ਸਦਨ[5]॥੧੦॥ਸਤਿਗੁਰ ਬੋਲੇ 'ਸਿੱਖ ਸੁਨਿ ! ਕਰੋ ਕੜਾਹ ਪ੍ਰਸ਼ਾਦ। ਹੁਇ ਨ ਆਇ ਜੋ ਸਿੱਖ ਤੇ ਗੁੜ ਦਾਣਾ ਫਲ ਆਦਿ[6]॥੧੧॥ ਸੁਚ ਪਵਿੱਤ੍ਰ ਸਭਿ ਦਿਵਸ ਮੈਂ ਸੰਤ ਸਾਧ ਮੁਖ ਜਾਪ[7]। ਨਾਮ ਪ੍ਰਤਾਪ ਤੇ ਕਾਜ ਸਰਿ[8] ਸੁਣ ਅਰਦਾਸ ਕਲਾਪ*॥੧੨॥[9]ਧਰਮਬੀਜ[10],ਆਖੰਡ ਬ੍ਰਿਧਿ[11] ਸਫਲ ਪੂਰ ਇਹ ਤੀਨ[12]। ਕਸ਼ਟ ਹਰੈ[13] ਬੇਲੀ ਫਲੈ[14] ਗੁਰ ਪੂਜਕ[15] ਸਿਸ

---

[1]ਭਾਵ (ਵੱਡੇ) ਵੱਡੇ ਮੰਤ੍ਰ ਉਸ ਦੇ ਸਾਹਮਣੇ ਕੀਹ ਕਰ ਸਕਦੇ ਹਨ। (ਅ) ਉਸ ਨੂੰ ਫੇਰ ਮਹਾਨ ਮੰਤ੍ਰਾਂ ਦੀ ਲੋੜ ਨਹੀਂ ਹੈ। [2]ਜਪੁਜੀ ਦਾ ਪ੍ਰਯੋਗ (ਪਾਠ) ਉਸ ਦੀ ਸਿੱਧੀ ਤੇ ਸਾਰੀਆਂ ਅਰਦਾਸਾਂ ਸੰਤਾਂ ਨੂੰ ਸਿੱਧੀ ਦੇਣ ਜੋਗ ਹਨ। [3](ਗੁਰੂ ਕਾ) ਸਿੱਖ (ਯਾਂ) ਗੁਰਾਂ ਦੀ ਸਿੱਖਿਆ (ਲੈਕੇ) ਧਰਮ ਦਾ ਵਣਜ ਕਰੇ ਤਾਂ ਸਤਿਗੁਰੂ (ਤਿਸਨੂੰ) ਲਾਭ ਦੇਣਗੇ। [4]ਜਦ ਕੜਾਹ ਪ੍ਰਸ਼ਾਦ ਤਿਆਰ ਹੋਵੇ ਤਦ ਸੰਗਤ ਨੂੰ ਸੱਦਾ ਭੇਜੇ (ਸਭ ਨੂੰ) ਕੜਾਹ ਦਾ ਛਾਂਦਾ ਦੇਵੇ ਪੰਜਾਬੀ, ਸਾਂਭ=ਸੰਭਾਲ। ਵਿਆਹਾਂ ਵਿਚ ਜਦ ਸੱਜਣਾਂ ਨੂੰ ਕੁਛ ਮਿਠਾਈ ਆਦਿ ਘੱਲਦੇ ਹਨ ਤੇ ਨਿਉਂਦਾ ਲੈਣਾ ਪ੍ਰਯੋਜਨ ਨਹੀਂ ਹੁੰਦਾ ਉਸ ਨੂੰ ਸੰਭਾਲ ਕਹਿੰਦੇ ਹਨ]। (ਅ) ਸੰਭਾਲ ਕੇ ਵਰਤਾਵੇ। [5]ਜੇਸੇ ਸਿੱਖਾਂ ਦੇ ਘਰ ਸੁਖ ਹੋਵੇ। [6]ਜੋ (ਕੜਾਹ ਪ੍ਰਸ਼ਾਦ) ਨਾਂ ਬਣ ਸੱਕੇ ਸਿੱਖ ਤੋਂ ਤਾਂ ਗੁੜ, ਦਾਣਾ, ਫਲ ਆਦਿ। [7]ਸੰਤ ਸਾਧ ਪਵਿੱਤ੍ਰ ਰਹਿਕੇ ਸਾਰਾ ਦਿਨ ਮੁਖੋਂ ਜਾਪ (ਜਪਦਾ ਰਹੇ)। (ਅ) ਉਹਨਾਂ ਤੋਂ ਜਾਪ ਜਪਾਵੇ। [8]ਕੰਮ ਪੂਰੇ ਹੁੰਦੇ ਹਨ। [9]ਸਮੂਹ, ਸਾਰੀਆਂ [ਸੰਸਃ, ਕਲਾਪ=ਸਮੂਹ]। [10]ਇਵੇਂ ਅਰਦਾਸਾਂ ਪੂਰੀਆਂ ਕਰਨ ਦੀ ਵਾਰ। [11](ਪਹਿਲੀ ਅਰਦਾਸ—) ਧਰਮ ਅਨਕੂਲ ਬੀਰਜ ਦਾਨ ਕਰਨ ਸਮੇਂ। ਭਾਵ ਇਹ ਕਿ: ਵਿਵਾਹਿਤਾ ਸੁਯੋ ਪਤਨੀ ਦਾ ਮਿਲ ਹੀ ਧਰਮ ਅਨਕੂਲ ਹੋ ਸਕਦਾ ਹੈ ਹੋਰ ਦਾ ਨਹੀਂ, ਤੇ ਅਰਦਾਸ ਕਰਨ ਤੋਂ ਮੁਰਾਦ ਹੈ ਕਿ ਸੰਤਾਨ ਉਤਪਤੀ ਦੇ ਪ੍ਰਯੋਜਨ ਲਈ ਅਰਦਾਸ ਹੋਵੇ ਤਾਂ ਜੋ ਨਿਰੀ ਪਸ਼ੂ ਵ੍ਰਿਤੀ ਨਾ ਵਰਤੇ ਪਰ ਸ਼ੁਭ ਸੰਤਾਨ ਦੀ ਉਤਪਤੀ ਦੀ ਸ਼ੁੱਧ ਭਾਵਨਾ ਹੋਵੇ ਜਿਸ ਨਾਲ ਸੰਤਾਨ ਭਲੀ ਉਪਜਦੀ ਹੈ। [12](ਦੂਜੀ ਅਰਦਾਸ—) (ਗਰਭ ਹੋਏ ਦੇ) ਨਿਰਵਿਘਨ ਵਧਣ ਲਈ (ਅਰਦਾਸ ਕਰਨੀ)। [13](ਤੀਜੀ ਅਰਦਾਸ—) ਪੂਰਨ ਸਫਲਤਾ ਲਈ ਭਾਵ ਗਰਭ ਪੂਰਿਆਂ ਮਹੀਨਿਆਂ ਦਾ ਸਿਰੇ ਚੜ੍ਹੇ। ਏਹ ਤਿੰਨ ਹੋਈਆਂ। [14]ਚਉਥੀ—(ਪ੍ਰਸੂਤ ਪੀੜਾ ਦੇ) ਕਸ਼ਟ ਹਰਨ ਲਈ। [15]ਪੰਜਵੀਂ—ਔਲਾਦ (ਸੁਖ ਪੂਰਬਕ) ਜੰਮਣ ਤੇ ਜੀਵਣ ਲਈ [ਵੇਲ ਫਲਨਾ=ਔਲਾਦ ਜੰਮਣੀ]। [16]ਛੇਵੀਂ—ਗੁਰੂ ਪੂਜਾ ਵੇਲੇ ਅਰਥਾਤ ਜੰਮੇ ਬਾਲਕ ਨੂੰ ਜੋ ਕੰਨ ਵਿਚ ਗੁਰ ਮੰਤ੍ਰ ਪੜ੍ਹਕੇ ਸੁਣਾਈਦਾ ਹੈ। *ਪਾ:—ਕੋ ਲਾਪ=ਦਾ ਕਥਨ।

ਸੀਨ[1]*॥੧੩॥ਅਬਹਿ ਕਹੌਂ ਅਰਦਾਸ ਮੈਂ ਜਿਮ ਸ਼੍ਰੀਮੁਖ ਕਹਿਦੀਨ।ਛੰਦ ਬੰਦ ਕੁਛ ਗਿਨਤਨਹਿੰ,ਸਪਤਿ ਪ੍ਰਥਮ ਕੀ ਚੀਨ[2]॥੧੪॥ਆਠੈਂਤੋਜੈਪੀਨ[3]। ਭੁਗ ਬਸਤ੍ਰਨਿ ਮਹਿੰ ਗੁਰ ਸੋਸਦੀਨ[4]॥੧੫॥[5]ਖੁਲਾਵੈਬਾਲਕ ਤੁਸ਼ਟ ਪੁਸ਼ਟ ਦਸਮੀ ਕਰਿ ਅਰਦਾਸ[6]।[7]ਤੀਨ ਗਰਭ ਪਰਸੂਤ ਕੀ ਦਰਸ਼ਨ ਗੁਰ ਘਰ ਗਾਸ[8]॥੧੬॥[9]ਬੈਠਨਿ ਮੈਂ, ਪਰਸਾਦਿ ਮੈਂ, ਪਹਿਰਨ ਮੈਂ, ਹੁਇ ਰੋਗ।ਖੇਲਨ ਮੈਂ ਜੀਵ ਮੇਲਿ ਕਰਿ, ਸਥਿਰ ਮੈਂ, ਕਹੌ ਅਰੋਗ॥੧੭॥ਪੜਤੇ ਰਸਨਾ ਚੇਤ ਗੁਰ[10], ਪਾਹੁਲ ਗੁਰ ਘਰਮੇਲ[11]ਭਈ ਚਤੁਰਦਸਪ੍ਰਥਮਕੀਕਰਿਅਰਦਾਸ[12]

[1]ਸੱਤਵੀਂ–ਬੱਚੇ ਨੂੰ ਸੀਨੇ ਲਾਉਣ ਵੇਲੇ ਅਰਥਾਤ ਜਦ ਭੈਣ ਯਾ ਕੋਈ ਬੱਚੀ ਥਣ ਧੋਂਦੀ ਹੈ ਤੇ ਫੇਰ ਬੱਚੇ ਨੂੰ ਮਾਂ ਦਾ ਦੁੱਧ ਪੀਣ ਨੂੰ ਲਾਉਂਦੇ ਹਨ। [2]ਛੰਦਾਬੰਦੀ(ਦੇ ਹਿਸਾਬ ਦੀ ਦਰੁਸਤੀ ਦੀ) ਗਿਣਤੀ ਨਾ ਕਰਨੀ। ਸਤ ਪਹਿਲੇ (ਮੈਂ ਕਹਿ ਆਯਾ ਹਾਂ ਓਹ) ਸਮਝ ਲੈਣੀਆਂ। [3]ਅੱਠਵੀਂ–(ਬੱਚੇ ਨੂੰ ਦੁੱਧ ਦੇ) ਪਿਲਾਉਣ ਵੇਲੇ(ਅਰਦਾਸ ਕਰੇ ਬੱਚਾ) ਤਕੜਾ ਹੋਵੇ। [4](ਨੌਵੀਂ) –ਵਰਤਿਆ ਹੋਇਆ ਗੁਰੂ (ਗ਼ੀਬ ਜੀ) ਦਾ ਬਸਤਰ (ਜੇ) ਵਾਧੂ (ਹੋਵੇ) ਦੇਣ ਲਗਿਆਂ, ਭਾਵ ਜਦੋਂ ਦਸ ਬਾਰਾਂ ਦਿਨ ਮਗਰੋਂ ਬੱਚੇ ਦਾ ਜਨਮ ਸੰਸਕਾਰ ਕਰੀਦਾ ਹੈ ਤੇ ਚੋਲਾ ਪਾਈਦਾ ਹੈ ਤਦੋਂ ਪੁਰਾਤਨ ਰਿਵਾਜ ਹੈ ਕਿ ਗ਼ੀਬੀ ਸਿੰਘ ਗੁਰੂ ਗ਼ੀਬ ਸਾਹਿਬ ਜੀਦੇ ਵਰਤੇ ਹੋਏ ਰੁਮਾਲਾਂ ਵਿੱਚੋਂ ਜੋ ਕੋਈ ਵਾਧੂ ਹੋਵੇ ਤਾਂ ਬੱਚੇ ਨੂੰ ਸਿਰੇਪਾਉ ਵਜੋਂ ਦੇਂਦਾ ਹੈ। ਸੋ ਮੁਰਾਦ ਇਹ ਹੈ ਕਿ ਇਸ ਸੰਸਕਾਰ ਵੇਲੇ ਅਰਦਾਸ ਕਰਨੀ ਨੌਵੀਂ ਅਰਦਾਸ ਹੈ। [5]ਦਸਵੀਂ–ਬੱਚੇ ਨੂੰ (ਜਦੋਂ ਅੰਨ) ਖੁਲਾਵੇ ਤਾਂ ਅਰਦਾਸ ਕਰੇ ਕਿ ਰਿਸ਼ਟ ਪੁਸ਼ਟ ਹੋਵੇ, (ਇਹ) ਦੱਸਵੀਂ ਅਰਦਾਸ ਭਾਵ ਦੁੱਧ ਛੁਡਾਉਣ ਤੇ ਅੰਨ ਮੂੰਹ ਲਾਉਣ ਵੇਲੇ ਦੀ ਹੈ। [6]ਯਾਰ੍ਹਵੀਂ–(ਪਿਛਲੀਆਂ ਨੂੰ ਮੁੜ ਗਿਣਕੇ ਯਾਰਵੀਂ ਦੱਸਦੇ ਹਨ) ਤਿੰਨ ਗਰਭ ਦੀਆਂ (ਕਹਿ ਆਏ ਹਾਂ, ਧਰਮ ਬੀਜ, ਆਖ਼ਰ ਬ੍ਰਿਧਿ, ਸਫਲ ਪੂਰ) (ਇਕ) ਪ੍ਰਸੂਤ ਦੀ (ਕਹਿ ਆਏ ਹਾਂ ਤੇ) ਛੇ (ਹੋਰ ਦੱਸ ਆਏ ਹਾਂ,) ਯਾਰਵੀਂ ਗੁਰੂ ਘਰ (ਜਾਣ ਵੇਲੇ ਕਰੇ) ਅਰਥਾਤ ਜਦੋਂ ਬੱਚੇ ਨੂੰ ਗੁਰਦੁਆਰੇ ਮੱਥਾ ਟਿਕਾਉਣ ਜਾਣ ਤਦੋਂ।[ਦਰਸ਼ਨ ਦਾ ਅਰਥ ਏਥੇ ਛੇ ਹੈ ਤੇ ਗਾਸ ਹੈ ਗਜ਼ਾਰਸ ਦਾ ਸੰਖੇਪ=ਯਾਰ੍ਹਵੀਂ। (ਅ) ਦਰਸ਼ਨ ਗੁਰ ਘਰ ਗਾਸ ਦਾ ਅਰਥ ਗੁਰੂ ਘਰ ਵਿੱਚ ਦਰਸ਼ਨ ਲਈ ਜਾਣਾ ਭੀ ਕਰਦੇ ਹਨ। [7]ਬਾਰਵੀਂ–(ਬੱਚੇ ਦੇ) ਬੈਠਣ, ਰੋਟੀ ਖਾਣ, ਕੱਪੜੇ ਪਹਿਨਣ ਹੋਰਨਾਂ ਜੀਵਾਂ (ਭਾਵ ਬੱਚਿਆਂ) ਨਾਲ ਮਿਲਕੇ ਖੇਲਣ ਅਤੇ ਸੌਣ ਵੇਲੇ ਇਹ ਅਰਦਾਸ ਕਰਨੀ (ਕਿ ਬੱਚਾ ਸਦਾ) ਰੋਗਾਂ ਤੋਂ ਅਰੋਗ ਰਹੇ [ਸਥਿਰ ਮੈਂ=ਟਿਕਣ ਯਾ ਸੌਣ ਵੇਲੇ]। [8]ਤੇਰ੍ਹਵੀਂ–ਪੜ੍ਹਨਾ (ਅਰੰਭ ਕਰਨ) ਵੇਲੇ ਰਸਨਾ ਨਾਲ ਗੁਰੂ ਦੇਤੇ ਭਾਵ ਗੁਰੂ ਅੱਗੇ ਅਰਦਾਸ ਕਰੇ। [9]ਚੌਦ੍ਹਵੀਂ–ਗੁਰੂ ਘਰ ਵਿੱਚ ਪਾਹੁਲ ਮਿਲਣ ਵੇਲੇ ਭਾਵ ਅੰਮ੍ਰਿਤ ਛਕਣ ਵੇਲੇ (ਅਰਦਾਸ ਕਰੇ)। [10]ਮੁੱਢਲੀਆਂ ਚੌਦਾਂ ਸੁਖਦਾਈ ਅਰਦਾਸਾਂ ਕਰਨੀਆਂ (ਇਹ) ਹੋਈਆਂ (ਸੋ ਸਿੱਖ) ਕਰੇ।

*ਅੰਕ ੧੪ ਵਿੱਚ ਏਹ ਸੱਤ ਅਰਦਾਸਾਂ ਗਿਣੀਆਂ ਹਨ, ਏਹ ਗਿਣਤੀ ਛੋੜ ਕੇ ਕਈ ਲੋਕ ਇਨ੍ਹਾਂ ਤੁਕਾਂ ਦੇ ਹੋਰ ਹੋਰ ਅਰਥ ਕਰਦੇ ਹਨ ਸੋ ਗ਼ਲਤ ਹੋ ਜਾਂਦੇ ਹਨ।

ਸੁਹੇਲ॥੧੮॥ਸ੍ਰੀਮੁਖਵਾਕ*॥[੧]ਪੰਦ੍ਰਵੀਂ॥ਸ਼ਸਤ੍ਰ ਧਾਰ ਸੇਲ। ਬਾਜੀ ਪੀਠ ਸਿੰਘ ਅਚਲਮੇਲ[੨] ॥ ੧੯ ॥ ਸੋਲ੍ਹਵੀਂ। ਮ੍ਰਿਗ ਦੁਸ਼ਟ ਮੇਲ। ਹੁਇ ਸ਼ਸਤ੍ਰਪੇਲ[੩] ॥੨੦॥ ਸਤਾਰਵੀਂ। ਤਵ ਪ੍ਰਸਾਦਿ। ਦੁਖ ਦੂਰ ਸੁਖ ਆਦਿ[੪] ॥੨੧॥ ਅਠਾਰਵੀਂ।ਆਗਿਆ ਕਾ ਸੰਜੋਗ। ਵਧੈ ਕਾਯਾਂ ਘਟੈ ਰੋਗੁ[੫]†॥੨੨॥ਉਨੀਸਵੀਂ। ਮਿਲੈ ਮੰਤ। ਸਤਿਗੁਰ ਮਹੰਤ[੬] ॥ ੨੩ ॥ ਬੀਸਵੀਂ। ਹੋਇ ਕਾਜ ਪੂਰ। ਸਤਿਗੁਰ ਹਜ਼ੂਰ[੭]॥ ੨੪ ॥ ਇਕੀਸਵੀਂ। ਗੁਰ ਮੇਲੀ ਦਾਸੀ। ਪਾਈਏ ਸੁਖ ਪ੍ਰਗਾਸੀ[੮] ॥੨੫॥ ਬਾਈਸਵੀਂ। ਰਾਖਾ ਮੇਰਾ ਸਿਦਕ। ਪੂਰੀ ਗੁਰ ਭਗਤਿ[੯] ॥੨੬ ॥ ਤੇਈਸਵੀਂ। ਚੋਰੀ ਕਾ ਧੰਧਾ‡। ਗੁਰੂ ਰਾਖੇ ਘਰ ਧੰਧਾ[੧੦]§ ॥ ੨੭॥ ਚੌਬੀਸਵੀਂ। ਰਾਜਾ ਕਾ ਮਿਲਾਪ। ਸਹਾਈ ਗੁਰ ਆਪ[੧੧]॥੨੮॥ਪੱਚੀਸਵੀਂ।

[੧]ਪੰਦ੍ਰਵੀਂ–ਨੇਜ਼ਾ ਸ਼ਸਤ੍ਰ ਧਾਰਨ ਕਰਕੇ ਘੋੜੇ ਦੀ ਪਿੱਠ ਤੇ ਸਿੰਘ ਦੇ ਅਚਲ ਹੋਕੇ ਡਟੇ ਰਹਿਣ ਦੀ(ਅਰਦਾਸ)ਭਾਵ ਨੇਜ਼ਾ ਬਾਜ਼ੀ ਅਰੰਭ ਕਰਨ ਸਮੇਂ ਦੀ। [੨]ਸ਼ੇਰ ਬਘਿਆੜ ਆਦ ਦੇ ਮਿਲਨ ਪਰ ਸ਼ਸਤ੍ਰ ਮਾਰਨ ਵੇਲੇ। [ਦੁਸ਼ਟ ਮਿਰਗ=ਬਘਿਆੜ, ਸ਼ੇਰ ਆਦੀ ਹਿੰਸਕ ਪਸ਼ੂ]। [੩]ਸਤਾਰਵੀਂ–ਤੇਰੀ ਕ੍ਰਿਪਾ ਨਾਲ ਦੁਖ ਦੂਰ ਹੋਣ, ਸੁਖ ਉਤਪੰਨ ਹੋਣ। [ਆਦਿ=ਆਦਿ ਹੋਣ, ਉਤਪੰਨ ਹੋਣ, ਇਹ ਪ੍ਰਸ਼ਾਦ ਛਕਣ ਵੇਲੇ ਦੀ ਅਰਦਾਸ ਹੈ। ਰਹਿਤ ਨਾਮਿਆਂ ਵਿੱਚ ਲਿਖਿਆ ਹੈ:–ਤਵ ਪ੍ਰਸਾਦਿ ਕਹਿ ਮੁਖ ਮੈਂ ਪਾਵੈ]। [੪]ਅਠਾਰ੍ਹਵੀਂ–(ਬੀਮਾਰੀ ਵੇਲੇ ਇਹ ਜਾਣੇ ਕਿ ਏਹੀ ਨਾਲ ਦੁੱਖ) ਦਾ ਸੰਜੋਗ (ਗੁਰੂ ਕੀ) ਆਗਿਆ ਹੈ (ਤੇ ਅਰਦਾਸ ਕਰੇ ਕਿ ਹੇ ਵਾਹਿਗੁਰੂ) ਰੋਗ ਮੇਰਾ ਮਿਟੇ ਤੇ ਸ਼ਰੀਰ (ਨਰੋਆ ਹੋਕੇ) ਵਾਧੇ ਪਵੇ। [੫]ਉਨ੍ਹੀਵੀਂ–(ਕਿਸੇ ਮੁਸ਼ਕਲ ਗੱਲ ਦੇ ਹੱਲ ਕਰਨ ਵੇਲੇ ਅਰਦਾਸ ਕਰੇ) ਹੇ ਪ੍ਰਭੂ ਸਤਿਗੁਰ ਆਪਣਾ ਮਸ਼ਵਰਾ (=ਸਲਾਹ ਮੈਨੂੰ) ਮਿਲੇ। (ਅ) ਇਸਦਾ ਅਰਥ ਗੁਰ ਦੀਖਜਾ ਮਿਲੇ ਲਾਉਣਾ ਠੀਕ ਨਹੀਂ। ਕਿਉਂ ਕਿ ੧੪ਵੀਂ ਅਰਦਾਸ ਵਿਚ ਇਹ ਗੱਲ ਆ ਗਈ ਹੈ। [੬]ਵੀਹਵੀਂ–ਸਤਿਗੁਰ ਦੇ ਹਜ਼ੂਰ (ਅਰਦਾਸ ਕਰੇ ਕਿ ਮੇਰਾ) ਕਾਰਜ ਪੂਰਨ ਹੋਵੇ। (ਇਹ ਕਾਰ ਵਿਹਾਰ ਕੰਮ ਕਾਜ ਅਰੰਭ ਕਰਨ ਵੇਲੇ ਤੋਂ ਮੁਰਾਦ ਹੈ)। [੭]ਇਕੀਵੀਂ–(ਹੇ) ਗੁਰੂ ਮੇਲਣੀ (ਐਸੀ) ਦਾਸੀ ਕਿ ਜਿਸਤੋਂ ਸੁੱਖਾਂ ਦੀ ਪ੍ਰਗਟਤਾਈ ਪ੍ਰਾਪਤ ਹੋਵੇ। ਇਹ ਵਹੁਟੀ ਦੀ ਢੂੰਡ ਅਰੰਭ ਕਰਨ ਵੇਲੇ ਦੀ ਅਰਦਾਸ ਹੈ। [੮]ਬਾਈਵੀਂ–(ਹੇ) ਗੁਰੂ ਮੇਰੇ ਸਿਦਕ ਦਾ ਰਾਖਾ (ਆਪ ਹੋਵੀਂ) (ਜੋ ਮੇਰੀ) ਭਗਤੀ ਪੂਰਨ ਹੋਵੇ। (ਇਹ ਅਰਦਾਸ ਮਨ ਡੋਲਨ ਵੇਲੇ ਦੀ ਹੈ)। [੯]ਤੇਈਵੀਂ–(ਜਦੋਂ) ਚੋਰੀ (ਚਕਾਰੀ) ਦਾ ਰੌਲਾ ਪਵੇ (ਤਾਂ ਅਰਦਾਸ ਕਰੇ ਕਿ) ਹੇ ਗੁਰੂ ਮੇਰੇ ਘਰ ਦਾ ਵਲੇਵਾ ਬਚਾ ਲੈਣਾ। [ਧੰਧਾ=ਰੌਲਾ। ਧੰਧਾ=ਵਲੇਵਾ]। [੧੦]ਚਉਵੀਵੀਂ–ਰਾਜੇ ਦੇ ਮਿਲਾਪ (ਵੇਲੇ ਭਾਵ ਸਰਕਾਰੀ ਕੰਮ ਪੈਣ ਵੇਲੇ ਅਰਦਾਸ ਕਰੇ ਕਿ) ਹੇ ਗੁਰੂ ਆਪ ਸਹਾਈ ਹੋਵੀਂ।

*੧੯੧੨ ਤੇ ੧੯੧੭ ਦੇ ਲਿਖਤੀ ਸੂਰਜ ਪ੍ਰਕਾਸ਼ਾਂ ਵਿਚ 'ਸ੍ਰੀ ਮੁਖਵਾਕ' ਪਾਠ ਹੈ ਤੇ ਸੋ ਸਾਖੀ ਵਿਚ ਨਹੀਂ ਹੈ। †ਪਾ:–ਆਗਾ ਕਾ ਸੰਜੋਗ, ਵਧੈ ਕਾਯਾਂ ਘਟੈ ਸੋਗ ॥ ਸੋ ਸਾਖੀ ਦਾ ਇਹ ਪਾਠ ਹੈ। ‡ਪਾ:–ਅੰਧਾ। §ਪਾ:–ਬੰਧਾ।

ਸਤਿਗੁਰ ਪਾਵੈ ਮੇਘ। ਦੁਰਭਿੱਖ ਵੇਮੁਖ ਗਹੀ ਨਿਮੇਖ[1]॥੨੯॥ ਛਬੀਸਵੀਂ। ਧਰਮ ਕਾ ਡੰਡ।ਤਨਖੀ ਬਖਸ਼ੀਆ ਦੁਖਨਿ ਬਿਹੰਡ[2]॥੩੦॥ਸਤਾਈਸਵੀਂ। ਮਾਰਗ ਕੀ ਭੂਲ। ਬਖਸ਼ਾ ਗੁਰੂ ਚਲੂਲ[3]॥੩੧॥ਅਠਾਈਸਵੀਂ। ਚੂਕ ਸਭਿ ਜਾਇ। ਪਿਤਰਨਿ ਸੁਖ ਭਾਇ[4] ॥ ੩੨ ॥ ਉਨੱਤੀਸਵੀਂ। ਮਨ ਸ਼ੋਰ ਵੱਸ। ਸਤਿਗੁਰ ਬਖਸ਼[5] ॥ ੩੩ ॥ ਦੋਹਰਾ ॥ ਭੂਖ ਪਯਾਸ ਸਗਰੀ ਟਰੀ* ਸਤਿਗੁਰ ਪੂਰੀ ਪਾਇ[6]।ਤੀਸ ਕਹੀ ਅਰਦਾਸ ਗੁਰ[7],ਸੁਨੈ ਸਿੱਖ ਚਿਤ ਲਾਇ॥੩੪॥ †ਸੁਨੈ ‡ਸਿੱਖ ਚਰਨੀ ਲਗਾ ਗੁਰੂ ਕਹੈਂ ਹੁਲਸਾਇ[8]। [9]ਜੋੜੀ ਅਚਲ ਥਰ ਨਾਰ ਕੀ ਕਹੌਂ ਸਿੱਖ ਸਮੁਝਾਇ[9]॥੩੫॥[10]ਹੀਲਾ ਨਸਿ ਹੈ§ ਬਹਾਲਬਨਿਹੈ ਅੰਨ ਪੱਚ ਪਚ ਜਾਇ। ਦੁਸ਼ਟ ਖਪੈ ਸਾਯਾ ਭਗੈ ਪਰੈ ਸ਼ਹੀਦੀ ਧਾਇ[10] ॥

---

[1]ਪੱਚੀਵੀਂ—(ਜੇ) ਕਾਲ (ਪਿਆ ਹੋਵੇ ਤੇ ਮਨ ਨੂੰ) ਨਿਮਖ ਮਾਤ੍ਰ ਭੀ ਵਿਮੁਖਤਾ ਆ ਫੜੇ (ਤਾਂ ਅਰਦਾਸ ਕਰੇ) ਕਿ ਹੇ ਸਤਿਗੁਰੂ ਮੀਂਹ ਪਾਓ, ਭਾਵ ਜੇ ਕਾਲ ਤੋਂ ਘਬਰਾਵੇ ਤਾਂ ਵਾਹਿਗੁਰੂ ਜੀ ਨੂੰ ਦੋਸ਼ ਨਾ ਦੇਵੇ ਭਾਣਾ ਮੰਨੇ ਤੇ ਅਰਦਾਸ ਕਰੇ। [2]ਛੱਬੀਵੀਂ—(ਜਦੋਂ ਕਿਸੇ ਭੁੱਲ ਦੇਣ ਪਰ) ਧਰਮ ਦੇ ਦੰਡ (ਪਾਉਣ ਦੇ ਯੋਗ ਹੋਵੇ ਤਾਂ) ਤਨਖਾਹ ਬਖਸ਼ਾਵੇ (ਉਸ ਭੁੱਲ ਦਾ) ਦੁਸ਼ਮਨ ਦੂਰ ਹੋ ਜਾਏਗਾ (ਤਨਖਾਹ ਖਾਲਸੇ ਵਿਚ ਅਰਦਾਸ ਸੋਧਕੇ ਹੀ ਬਖਸ਼ਦੇ ਹਨ ਸੋ ਛੱਬੀਵੀਂ ਅਰਦਾਸ ਤਨਖਾਹ ਬਖਸ਼ਾਉਣ ਦੀ ਹੈ । [3]ਸਤਾਈਵੀਂ— ਪਰਦੇਸ਼ ਜਾਣ ਵੇਲੇ ਅਰਦਾਸ ਕਰੇ) ਹੇ ਮੁਹਣੇ ਗੁਰੂ ਜੀ ! ਰਸਤੇ ਵਿਚ ਟੋਣ ਵਾਲੀਆਂ ਭੁੱਲਾਂ ਤੋਂ ਬਖਸ਼ ਲਈਂ । (ਅ) ਕੁਰਾਹੇ ਪੈਣੋਂ ਬਖਸ਼ ਲੈਣਾ ਹੇ ਗੁਰੂ ਮੁਹਣੇ ਜੀ ! [4]ਅਠਾਈਵੀਂ—ਪਿਤਰਾਂ ਦੇ ਸੁਖ ਵਾਸਤੇ (ਅਰਦਾਸ ਕਰੇ) ਕਿ ਉਹਨਾਂ ਦੀ ਭੁੱਲ ਸਭ ਦੂਰ ਹੋਵੇ, ਇਹ ਵਡਕਿਆਂ ਦੇ ਚਲਾਣੇ ਜਾ ਭੋਗ ਆਦਿ ਸਮੇਂ ਦੀ ਅਰਦਾਸ ਹੈ। [5](ਜੇ ਮਨ ਮੰਦ ਵਾਸ਼ਨਾਂ ਵਿਚ ਜਾਏ ਤਾਂ ਅਰਦਾਸ ਕਰੇ) ਹੇ ਸਤਿਗੁਰੂ (ਮੇਰਾ) ਮਨ ਸ਼ੋਰ ਮੋਰੇ ਵੱਸ ਰਹੇ ਇਹ ਬਖਸ਼ਿਸ਼ ਕਰੋ। [6]ਤੀਹਵੀਂ—(ਵਿਹਾਰ ਬਿਧੀ ਲਈ ਅਰਦਾਸ ਕਰੋ) ਭੁੱਖ ਪਿਆਸ ਸਾਰੀ ਟਲੀ ਰਹੇ ਤੇ ਸਤਿਗੁਰੋ ਮੇਰੀ ਪੂਰੀ ਪਾਓ (ਕਾਮਯਾਬੀ ਬਖਸ਼ੋ)। [7]ਤੀਹ ਅਰਦਾਸਾਂ (ਇਥੋਂ ਤਾਈਂ) ਗੁਰੂ ਜੀ ਨੇ ਆਖੀਆਂ । [8]ਗੁਰੂ ਜੀ (ਹੋਰ ਅਰਦਾਸਾਂ ਅੱਗੇ) ਅਨੰਦ ਹੋਕੇ ਕਹਿੰਦੇ ਹਨ। [9](ਇਕੱਤੀਹਵੀਂ—ਵਿਆਹ ਸਮੇਂ ਅਰਦਾਸ ਕਰੇ) ਇਸਤ੍ਰੀ ਭਰਤਾ ਦੀ ਜੋੜੀ ਅਟੱਲ ਰਹੇ ਹੇ ਸਿੱਖ ਤੈਨੂੰ ਸਮਝਾਣੇ ਕਹਿੰਦੇ ਹਾਂ । [10]ਬੱਤੀਵੀਂ ਤੇ ਤੇਤੀਵੀਂ:—(ਜੋ ਦਿੱਸਦੇ ਸ਼ਿਸ਼ਾਚ ਵਿਚੋਂ ਵੈਰੀ ਸਤਾਵੇ ਜਾ ਅਦ੍ਰਿਸ਼ਜ ਵਿੱਚੋਂ ਸਾਇਆ ਤੈਨੂੰ ਆ ਪਵੇ ਤਾਂ ਅਰਦਾਸ ਕਰ) ਦੁਸ਼ਟ ਖਪ ਜਾਏਗਾ, ਸਾਇਆ ਨੱਸ ਜਾਏਗਾ (ਗ਼ੈਬ ਤੋਂ) ਫ਼ੌਜੀ ਫੌਜਾਂ) ਧਾਕੇ (ਤੇਰੀ ਮਦਦ ਨੂੰ ਆਉਣ-ਗੀਆਂ) (ਤੇਰਾ) ਦੁੱਖ ਨਸ ਜਾਏਗਾ ਜਿਉਂ ਕਾ ਤਿਉਂ ਹੋ ਜਾਏਂਗਾ ਅੰਨ ਜਲ ਤੈਨੂੰ ਪਚ ਜਾਏਗਾ ਭਾਵ ਅਰੋਗ ਹੋ ਜਾਏਂਗਾ । [ਸ੍ਰੰਸ:—ਪਾਥਸ=ਜਲ]। (ਇਸ ਦਾ ਦੂਜਾ ਅਰਥ ਦੇਖੋ ਅਗਲੇ ਪੰਨੇ ਦਾ ਅੰਕ ੧)

*ਪਾ:—ਗਈ। †ਇਵੇਂ ਤੋਂ ਸਾਖੀ ਦੀ ੭੬ਵੀਂ ਸਾਖੀ ਚਲੀ ਹੈ।

‡ਪਾ:—ਕਹੈ। §ਪਾ:—ਨਾਸਿ।

੩੬॥ [1]ਚੌਤੀ ਸੋਵੈ* ਸੁਖਾਧੀਸ਼ ਇਹ ਅਰਦਾਸ ਕਰਿ ਲੇਹਿ। ਪੈਂਤੀ ਗੁਰ ਪਸਾਰਾ ਕਰੈ ਵਧੈ ਪਸੁ ਕੀ ਵੇਹਿ[2]॥ ੩੭॥ ਛੱਤੀ ਅਰਦਾਸ ਹੁਇ ਭਾਵਨਾ ਅੰਤ੍ਰ ਭਾਵ ਫਲ ਦੇਸ਼[3]। ਸੈਂਤੀ ਵੇਲ ਬਾਗਫਲੇ ਅਫਲ† ਸਫਲ ਵਹਿ ਸ਼ੇਸ਼[4] ॥੩੮॥ ਅਠਤੀਸਵੀਂ। ਮਨਮੁਖ ਉਠੈ ਸਨਮੁਖ ਝੁਕੈਂ ਨਵੇਂ ਗੋਹਿ ਆਰੰਭ[5]। ਪ੍ਰਵੇਸ਼ ਉਣਤਾਲੀ ਅਚਲ ਬਸ ਸਿੰਘ ਵਸਤ ਅਮੰਭ[6] ॥ ੩੯ ॥ ਚਾਲੀ-ਸਮੀ। ਖੇਤੀ ਪਰ। ਮਾਤਾ ਕੋ ਅਮਾਨ। ਵਾਧੈ ਕਾ ਅਸਾਨ[7] ॥ ੪੦ ॥ ਇਕਤਾਲੀ। ਕੂਆ ਅਖੰਡ। ਗੁਰ ਪੂਰਨ ਬ੍ਰਹਮੰਡ[8] ॥੪੧ ॥ ਬਿਆਲੀ ॥ ਵੇਡੇ ਰਿੱਧਿ ਬ੍ਰਿੱਧ। ਸਤਿਗੁਰੁ ਸਭਿ ਸਿੱਧ[9] ॥ ੪੨॥ ਤੇਤਾਲੀ। ਸਤਿਗੁਰ

---

[1]ਅੰਕ ੩੫, ੩੬ ਦਾ ਐਉਂ ਭੀ ਅਰਥ ਲਗਦਾ ਹੈ:—ਹੇ ਵਰ ਤੇ ਇਸਤ੍ਰੀ ਦੀ ਅਚਲ ਜੋੜੀ! (ਮੈਂ ਤੁਹਾਨੂੰ) ਸਮਝਾ ਕੇ ਕਹਿੰਦਾ ਹਾਂ (ਕਿ ਜਦੋਂ ਬੀਮਾਰੀ ਆਵੇ ਤਾਂ ਅਰਦਾਸ ਕਰੋ) ਦੁੱਖ ਨੱਸ ਜਾਏਗਾ, ਅਰੋਗ ਹੋ ਜਾਓਗੇ, ਅੰਨ ਜਲ ਪਚ ਜਾਏਗਾ, (ਇਹ ੩੧ਵੀਂ ਹੋਈ), (੩੨ਵੀਂ ਇਹ ਹੈ ਕਿ ਜਦੋਂ ਵੈਰੀ ਆ ਘੇਰਨ ਤਾਂ ਅਰਦਾਸ ਕਰੋ ਫਿਰ) ਦੁਸ਼ਟ ਖਪ ਜਾਣਗੇ। (੩੩ਵੀਂ ਅਰ-ਦਾਸ ਡਾਢਾ ਪੈਣ ਤੇ ਕਰੋ) ਡਾਢਾ ਦੂਰ ਹੋ ਜਾਏਗੀ (ਉਨ੍ਹਾਂ ਤੇ) ਖੋਹੀਦੀ ਸੋਨਾ ਪਾਕੇ ਆ ਪਵੇਗੀ। [2]ਚੌਤੀਵੀਂ ਅਰਦਾਸ ਸੌਣ ਵੇਲੇ ਇਹ ਕਰ ਲਵੋ ਕਿ ਮੈਂ ਦੁਣ ਸੁੱਖਾਂ ਦਾ ਰਾਜਾ ਹੋਵਾਂ ਭਾਵ ਅਰਾਮ ਨਾਲ ਸਵਾਂ। [3]ਪੈਂਤੀਵੀਂ-(ਇਹ ਹੈ ਕਿ) ਗੁਰੂ ਵਾਧਾ ਕਰੇ ਪਸ਼ੂਆਂ ਦੀ ਨਸ੍ਲ ਵਧੇ। [ਪੈਂ:, ਵਿਉਂਤ=ਪ੍ਰਸ੍ਤੁਤ ਹੋਣਾ]। [4]ਛਤੀਵੀਂ ਅਰਦਾਸ ਖ਼ਰਚਾ ਲਈ ਹੋਵੇ (ਕਿ ਹੇ ਗੁਰੂ ਮੇਰੇ) ਅੰਤ੍ਰੀਵ ਦੇਸ਼(ਅੰਤਹ ਕਰਣ) ਵਿਚ ਪ੍ਰੇਮ ਪ੍ਰਫੁੱਲਤ ਹੋਵੇ। [5]ਸੈਂਤੀਵੀਂ—ਬਾਗ਼ ਦੀਆਂ ਵੇਲਾਂ (ਤੇ ਬਿੱਖ ਜੋ) ਅਫਲ ਹਨ ਫਲ ਪੈਣ (ਤੇ ਜੋ) ਫਲ ਦੇਂਦੇ ਹਨ ਓਹ ਬਹੁਤਾ (ਫਲਨ)। [ਵਹਿ=ਉਹ। ਸ਼ੇਸ਼= ਬਹੁਤਾ। ਹੋ ਸਕਦਾ ਹੈ ਕਿ ਸੋ ਸਾਖੀ ਵਾਲੇ ਨੇ ਵਿਸ਼ੇਸ਼ ਨੂੰ ਹੀ ਵਹਿਸ਼ੇਸ਼ ਲਿਖਿਆ ਹੋਵੇ]। [6]ਅਠੱਤੀਵੀਂ—ਨਵੇਂ ਘਰ ਅਰੰਭ ਵੇਲੇ (ਅਰਦਾਸ ਕਰੋ ਕਿ ਜੋ) ਮਨਮੁਖ ਹੋਕੇ (ਮੇਰੇ) ਸਾਹਮਣੇ ਉਠੇ ਸੋ ਸਨਮੁਖ ਹੋਕੇ ਅਰਥਾਤ ਮੇਰੇ ਅਨਕੂਲ ਹੋਕੇ ਮੇਰੇ ਅਗੇ ਝੁਕ ਜਾਵੇ। [7]ਉਣਤਾਲੀਵੀਂ— (ਅਰਦਾਸ ਨਵੇਂ ਘਰ ਵਿਚ) ਪ੍ਰਵੇਸ਼ (ਕਰਨ ਵੇਲੇ ਕਰੋ ਕਿ ਸਿੰਘ ਦਾ ਨਿਵਾਸ ਅਚਲ ਹੋਵੇ ਤੇ (ਘਰ ਵਿਚ) ਵਸਤੂਆਂ ਬਹੁਤ ਹੋਣ [ਸਿੰ:, ਅਸੰਭਾਰ=ਬਹੁਤ]। [8]ਚਾਲੀਸਵੀਂ—(ਅਰਦਾਸ) ਖੇਤੀ ਪਰਥਾਇ (ਕਰੋ ਜਦੋਂ ਬੀਜੇ ਅਰਦਾਸ ਕਰੋ ਕਿ ਹੇ ਗੁਰੂ ਧਰਤੀ) ਮਾਤਾ ਪਾਸ (ਬੀਜ) ਅਮਾਨਤ ਧਰਿਆ ਹੈ ਉਸ ਦਾ ਸੁਖੈਨ ਵਾਧਾ ਹੋਵੇ। [ਫਾ:, ਆਸਾਨ=ਸੌਖਾ]। [9]ਇਕਤਾਲੀਵੀਂ— (ਖੂਹ ਦੇ ਜਲ ਦੀ ਅਟੁੱਟਤਾ ਦੀ ਅਰਦਾਸ ਖੂਹ ਲਾਉਣ ਵੇਲੇ ਕਰੋ) ਹੇ ਬ੍ਰਹਮੰਡ ਵਿਚ ਪੂਰਨ ਗੁਰੂ (ਮੇਰਾ) ਖੂਹ ਅਖੰਡ (ਜਲ ਵਾਲਾ) ਹੋਵੇ। [10]ਬਿਤਾਲੀ—(ਜਿਸ ਵੇਲੇ ਬੋਹਲ) ਵੰਡੇ (ਤਾਂ ਅਰਦਾਸ ਕਰੋ) ਹੇ ਸਭ ਸਿੱਧੀਆਂ ਦੇ ਦਾਤਾ ਗੁਰੂ ਜੀ (ਮੇਰੀ) ਰਿਧਿ ਵਧੇ। ਭਾਵ ਢੇਰੀ ਬਰਕਤ ਪਵੇ।

*ਪਾ:—ਦੋਤੀਸ। †ਪਾ:—ਅਟਲ।

ਟੇਕ ਰਾਖ। ਦਿਖਾਵੈ ਸਿਦਕ ਸਾਖ[1] ॥ ੪੩ ॥ ਚੌਤਾਲੀ। ਗੁਪਤਿ ਕਾਮ। ਅੰਤਰਜਾਮੀ ਸਫਲ ਜਾਨ[2] ॥੪੪॥ ਪੈਂਤਾਲੀ। ਬਾਹਰ ਈਤ ਊਤ ਧਾਵੈ। ਜਾਹਰ ਪ੍ਰਦੇਸ ਜਾਵੈ[3] ॥ ੪੫ ॥ ਛਿਆਲਵੀਂ। ਘਰ ਫੂਟ ਮੈਂ। ਘਰ ਸਭਿ ਬਿਹਾਲ। ਭਗਤ ਪ੍ਰਤਿਪਾਲ[4] ॥੪੬॥ ਸੈਂਤਾਲੀ। ਖਜ਼ਾਨੇ ਆਕਰਖ ਟੇਕ। ਰਾਖਾ ਤੂੰਹੀ ਏਕ[5] ॥੪੭॥ ਅਠਤਾਲੀ। ਰੋਗੁ ਜੁਰੇ। ਸਤਿਗੁਰ ਸ਼ਾਂਤ।ਸਿਖ ਕੋ ਅਨਾਗਤ[6] ॥੪੮॥ [7]ਉਨੰਜਾ। ਮਿਲੇ ਵਿਛੁੜੇ ਕੋ। ਆਵੈ ਗੁਰ ਜਾਲਮ।

---

[1]ਤਿਰਤਾਲੀਵੀਂ–(ਜੇ ਵਿਹਾਰੀ ਹੋਵੇ ਤਾਂ ਅਰਦਾਸ ਕਰੇ ਕਿ) ਹੇ ਸਤਿਗੁਰੋ ਮੇਰੀ ਸਾਖ (ਵਿਹਾਰਕ ਅਬਰੋ ਦੀ ਟੇਕ ਰਖ ਦਿਖਾਉਣੀ (ਤੇ ਅੰਦਰੋਂ ਮੈਨੂੰ) ਸਿਦਕ ਵਿੱਚ ਰੱਖਣਾ। (ਅ) ਸਾਖ (ਉਗਾਹੀ ਭਰਨ ਵੇਲੇ ਅਰਦਾਸ ਕਰੇ) ਕਿ ਹੇ ਸਤਿਗੁਰੋ ਮੇਰੇ ਸਿਦਕ ਦੀ ਟੇਕ ਰੱਖ ਦਿਖਾਓ ਭਾਵ ਇਹ ਹੈ ਕਿ ਉਗਾਹੀ ਵੇਲੇ ਮੈਂ ਸਚ ਤੋਂ ਨਾਂ ਥਿੜਕਾਂ। [2]ਚੌਤਾਲਵੀਂ–(ਕੋਈ) ਗੁਪਤ ਕੰਮ (ਆ ਪਵੇ ਤਾਂ ਅਰਦਾਸ ਕਰੇ) ਹੇ ਅੰਤਰਜਾਮੀ ਮੇਰੇ ਕੰਮ ਸਫਲੇ ਹੋ ਜਾਣ। (ਅ) ਮੇਰੇ ਗੁਪਤ ਕੰਮ ਜੋ ਹੇ ਅੰਤਰਜਾਮੀ! ਤੂੰ ਜਾਣਦਾ ਹੈਂ ਸਫਲ ਹੋਣ। [3]ਪੈਂਤਾਲੀਵੀਂ–(ਘਰੋਂ) ਬਾਹਰ ਇਧਰ ਉਧਰ ਕਿਤੇ ਸਹਿਸੁਭਾ ਜਾਣਾ ਹੋਵੇ ਜਾਂ ਪ੍ਰਦੇਸ਼ ਨੂੰ ਖੁੱਲਮਖੁੱਲਾ ਜਾਣਾ ਪਵੇ (ਤਾਂ ਭੀ ਅਰਦਾਸ ਕਰੇ)। (ਅ) ਜ਼ਾਹਰ ਤੋਂ ਇਹ ਮੁਰਾਦ ਭੀ ਹੋ ਸਕਦੀ ਹੈ ਕਿ ਮੇਰੀ ਪ੍ਰਗਟਤਾਈ ਹੋਵੇ ਭਾਵ ਪਰਦੇਸ਼ ਵਿਚ ਮੈਨੂੰ ਸਤਿਕਾਰ ਮਿਲੇ। [4]ਛਿਤਾਲੀਵੀਂ–ਘਰ ਵਿਚ ਫੂਟ ਪਰਥਾਇ (ਅਰਦਾਸ ਕਰੇ) (ਕਿ ਹੇ ਦਾਤਾ!) ਸਾਰਾ ਘਰ ਬੇਹਾਲ ਹੋ ਰਿਹਾ ਹੈ ਤੁਸੀਂ ਭਗਤ ਪ੍ਰਤਿਪਾਲ ਹੋ (ਸੇਵਕ ਦੀ ਸਹਾਇਤਾ ਕਰੋ)। (ਅ) ਭਗਤ ਦੀ ਪ੍ਰਤਿਪਾਲਾ ਕਰੋ। [5]ਸੈਂਤਾਲਵੀਂ–ਖਜ਼ਾਨਾ (ਆਕਰਖ=) ਕੱਢਣ ਲਗਿਆਂ ਤੇ ਟਿਕਾਉ (ਰੱਖਣ) ਲਗਿਆਂ (ਅਰਦਾਸ ਕਰੇ ਹੇ ਸਤਿਗੁਰ) ਤੂੰਹੋਂ ਇਕੋ ਹੀ ਰਾਖਾ ਹੈਂ। [ਆਕਰਖ=ਖਿੱਚਣਾ, ਕੱਢਣਾ। ਟੇਕ=ਟਿਕਾਉਣਾ]। (ਅ) ਪਾਠਾਂਤ੍ਰ–ਖਜ਼ਾਨੇ ਆਂਕ ਰਖ ਟੇਕ=ਖਜ਼ਾਨੇ ਗਿਣਕੇ ਰੱਖਣ ਲਗਿਆਂ (ਅਰਦਾਸ ਕਰੇ) ਇਕ (ਤੇਰੀ) ਟੇਕ ਹੈ ਤੂੰਹੋਂ ਰਾਖਾ ਹੈਂ। [6]ਅਠਤਾਲੀਵੀਂ–ਜਦ ਵਬਾ ਪੈ ਜਾਵੇ (ਤਾਂ ਅਰਦਾਸ ਕਰੇ ਹੇ ਗੁਰੋ) ਸਿੱਖ ਪਾਸ ਇਹ ਨਾ ਅੱਪੜੇ (ਤੇ ਚੁਫੇਰਿਓਂ ਇਹ) ਸ਼ਾਂਤ ਹੋ ਜਾਵੇ [ਰੋਗ ਜੁੜੇ=ਰੋਗ ਜੁੜ ਕੇ ਆਵੇ ਭਾਵ ਵਬਾ ਪਵੇ। ਅਨਾਗਤ=ਅਣ+ਆਗਤ=ਭਾਵ ਹੈ ਨਾ ਆਵੇ]। [7]ਉਨੰਜਵੀਂ–(ਇਹ ਗਲ) ਸਾਰਾ ਜਹਾਨ ਜਾਣਦਾ ਹੈ (ਕਿ ਆਪ ਵਿਛੁੜਿਆਂ ਨੂੰ ਮੇਲਦੇ ਹੋ ਕਿਰਪਾ ਕਰੋ ਕਿ) ਜ਼ਾਲਮ (ਦੇ ਜ਼ੁਲਮ ਨਾਲ) ਵਿਛੁੜਿਆ (ਮੇਰਾ ਪਿਆਰਾ ਮੁੜ ਘਰ) ਆਵੇ (ਤੇ ਮੈਨੂੰ) (ਮਿਲੇ। ਇਹ ਅਰਦਾਸ ਕੈਦ ਪਿਆਂ ਸੱਜਣਾਂ ਦੀ ਬੰਦ ਖਲਾਸੀ ਲਈ ਹੈ)। (ਅ) ਪਰ ਸ਼ੁਧ ਪਾਠ ਜਾਪਦਾ ਹੈ, ਆਵੈ ਘਰ ਬਾਲਮ=ਅਰਥ–ਵਿਛੁੜੇ ਦੇ ਮਿਲਾਪ ਲਈ ਅਰਦਾਸ ਕਰੇ (ਹੇ ਗੁਰੂ) ਮੇਰਾ ਪਿਆਰਾ ਘਰ ਆਵੇ ਸਾਰਾ ਜਹਾਨ ਜਾਣਦਾ ਹੈ (ਕਿ ਵਿਛੁੜਿਆਂ ਮੇਲੇ ਪ੍ਰਭੂ) ਅਥਵਾ ਤੂੰ ਸਾਰੇ ਜਗ ਨੂੰ ਜਾਣਦਾ ਹੈਂ ਤੈਨੂੰ ਮੇਰੇ ਪਿਆਰੇ ਦਾ ਪਤਾ ਹੈ। (ਏ) ਜਦੋਂ ਮਿਲਿਆ ਹੋਇਆ ਵਿਛੜੇ ਤਦ ਅਰਦਾਸ ਕਰੇ ਕਿ ਹੇ ਸਤਿਗੁਰੋ (ਜ਼ਾਲਮ=) ਭਾਵਾ ਵਿਛੋੜਾ ਆ ਰਿਹਾ ਹੈ ਜਿਸਨੂੰ ਸਾਰਾ ਆਲਮ ਜਾਣਦਾ ਹੈ (ਉਸ ਵਿਖੇ ਸਹਾਈ ਹੋਣਾ)।

ਜਾਨੈ ਸਭਿ ਆਲਮ ॥ ੪੯ ॥ ਪੰਚਾਸ। ਸ਼ਾਦੀ ਕੀ। ਖੁਲਾ ਗੁਰ ਦਰਬਾਰ। ਇੱਛਾ ਬਿਹਾਰ[1] ॥੫੦॥ ਇਕ ਪੰਚਾਸ। ਬਾਜ ਜੰਗ। ਗੁਰ ਬਖਸ਼ੀ ਅਸੰਗ[2] ॥ ੫੧ ॥ ਬਵੰਜਾ। ਗੁਰ ਦੀਨਾ ਗਣੇਸ਼। ਸੁਫਲਾ ਕਾਮ ਮਾਨੈ ਆਦੇਸ਼[3] ॥ ੫੨॥ਤ੍ਰਿਪੰਜਾ। ਚਿਤ ਥੰਭਣ ਮੈਂ।ਦਰੀਆਉ ਥੰਭ ਪ੍ਰਵਾਹੁ। ਮਨ ਅਸਾਹੁ[4]॥ ੫੩ ॥ ਚੁਰੰਜਾ । ਅੱਸੁਨੀ ਕੁਮਾਰ। ਹਿਰਦਾ ਸੁਖ ਸਾਰ[5] ॥ ੫੪ ॥ ਪਚਵੰਜਾ।ਬਿਆਹ ਕੀ ਕ੍ਰਿਤ ਮੈਂ।ਆਰੰਭ ਤਵ ਕ੍ਰਿਪਾਲ।ਸਿੱਖ ਕੋ ਨਿਹਾਲ[6]॥ ੫੫ ॥ ਛਿਪੰਜਾ। ਬੰਧਨ ਮੈਂ। ਅੰਧਾ ਹੁਆ ਵਿਰੋਧ। ਸਿੱਖ ਕੋ, ਸੋਧ[7] ॥

[1]ਪੰਜਾਹਵੀਂ–ਵਿਵਾਹ ਦੀ (ਅਰਦਾਸ, ਅਰਥਾਤ) ਵਿਵਾਹ (ਰਚਾਉਣ) ਦੀ ਆਗਿਆ ਸਤਿ-ਗੁਰਾਂ ਤੋਂ ਲੈਣ ਵੇਲੇ ਅਰਦਾਸ ਕਰੇ ਹੈ ਗੁਰੋ ਆਪਦੀ) ਇੱਛਾ (ਅਨੁਸਾਰ ਵਿਵਾਹ ਦਾ) ਵਿਹਾਰ ਗੁਰੂ ਕੇ ਖੁੱਲ੍ਹੇ ਦਰਬਾਰ ਵਿਚ ਹੋਵੇ। ਮੁਰਾਦ ਗੁਰੂ ਮਿਰਯਾਦਾ ਦੇ ਅਨੁਸਾਰ ਵਿਆਹ ਹੋਵੇ। [2]ਇਕਵੰਜਵੀਂ–(ਘੋੜੇ ਲੈਣ ਵੇਲੇ ਦੀ ਅਰਦਾਸ) ਗੁਰੋ ਐਸਾ ਜੰਗੀ ਘੋੜਾ ਬਖਸ਼ੋ ਕਿ ਅਟਕ ਫਟਕ ਤੋਂ ਰਹਿਤ ਹੋਵੇ [ਅ+ਸੰਗ=ਸੰਗੀ ਨਾ, ਭਾਵ ਅੜੀ ਨਾ ਕਰੇ]। (ਅ) ਹੇ ਗੁਰੋ ਜੰਗ ਬਾਜੀ (ਜੰਗੀ ਤਾਕਤ ਐਸੀ) ਬਖਸ਼ੋ ਕਿ ਬਿਨਾ ਕਿਸੇ ਦੀ ਮਦਦ ਦੇ (ਫਤੇ ਹੋਵੇ)। [3]ਬਵੰਜਵੀਂ–(ਹਾਥੀ ਪ੍ਰਾਪਤੀ ਤੇ ਅਰਦਾਸ ਕਰੇ ਹੈ) ਗੁਰੋ ਆਪ ਨੇ ਹਾਥੀ ਬਖਸ਼ਿਆ ਹੈ, (ਇਸ ਪਰ ਚੜ੍ਹਕੇ ਜਿਸ) ਕੰਮ (ਜਾਵਾਂ) ਸੁਫਲਾ ਹੋਵੇ (ਤੇ ਇਹ ਹਾਥੀ) ਮੇਰਾ ਹੁਕਮ ਮੰਨੇ ! ਅਥਵਾ ਲੋਕੀ ਮੈਨੂੰ ਨਮਸਕਾਰਾਂ ਕਰਨ। [ਗਣੇਸ਼=ਗਣੇਸ਼ ਦਾ ਸਿਰ ਹਾਥੀ ਦਾ ਹੋਣ ਕਰਕੇ ਖਾਲਸੇ ਦੇ ਵੈਲੇ ਵਿਚ ਗਣੇਸ਼ ਹਾਥੀ ਨੂੰ ਕਹਿੰਦੇ ਹਨ। ਆਦੇਸ਼=ਹੁਕਮ, ਨਮਸਕਾਰ]। [4]ਤ੍ਰਿਵੰਜਵੀਂ–(ਖਿੰਡੇ ਚਿਤ ਏਕਾਗਰ ਕਰਨ ਲਈ ਅਰਦਾਸ। ਹੇ ਗੁਰੋ) ਮਨ ਦਰਿਆਉ ਦੇ ਪਰਵਾਹ (ਵਾਂਗੂੰ) ਵੇਗਵਾਨ ਹੈ (ਇਸ ਨੂੰ ਆਪ ਹੀ) ਥੰਮੋ [ਅਸਾਹੁ=ਜੋ ਸਾਹ ਨ ਲਏ ਭਾਵ ਇਕਤਾਰ ਟੁਰਿਆ ਜਾਵੇ, ਵੇਗਵਾਨ। (ਅ) ਅਸਾਧਯ। (ਏ) ਅਸਾ+ਹ=ਅਸਾਡਾ। ਯਥਾ 'ਅਉਗਣ ਸਭਿ ਅਸਾਹ']। [5]ਚੁਰੰਜਵੀਂ–(ਘੋੜੀ ਦਾ ਵਛੇਰਾ ਹੋਵੇ ਤਾਂ ਅਰਦਾਸ ਕਰੇ ਹੈ ਗੁਰੋ) ਵਛੇਰਾ ਹਿਰਦੇ ਨੂੰ ਚੰਗਾ ਸੁਖਦਾਈ ਹੋਵੇ। [ਸੰਃ, ਅਸ਼ਨੀ ਕੁਮਾਰ। ਅਸ਼ਨੀ=ਘੋੜੀ ਦੇ (ਕੁਮਾਰ=) ਪੁੱਤ੍ਰ। 'ਸੰਗਜਾ' ਸੂਰਜ ਦੀ ਵਹੁਟੀ ਸੀ, ਜੋ ਘੋੜੀ ਬਣ ਗਈ ਸੀ ਇਸ ਤੋਂ ਮੰਮੇ ਪੁੱਤ੍ਰਾਂ ਦਾ ਨਾਮ ਅਸ਼ਨੀ ਕੁਮਾਰ ਹੈ (ਦੇਖੋ:–ਨਿਰੁਕ ਦੈਵਤ ਕਾਂਡ); ਇਸ ਕਰਕੇ ਖਾਲਸਈ ਬੋਲੇ ਵਿਚ ਵਛੇਰੇ ਨੂੰ ਅਸ਼ਨੀ ਕੁਮਾਰ ਕਹਿੰਦੇ ਹਨ]। [6]ਪਚਵੰਜਵੀਂ–ਵਿਆਹ ਰਚਾਉਣ ਵੇਲੇ (ਦੀ ਅਰਦਾਸ) ਹੇ ਕ੍ਰਿਪਾਲੂ (ਗੁਰੋ) ਤੇਰਾ (ਕਰਾਇਆ) ਕਾਰਜ ਅਰੰਭ ਕਰਨ ਲੱਗੇ ਹਾਂ (ਸਿੱਖ ਨੂੰ ਨਿਹਾਲ ਕਰਨਾ)। [7]ਛਿਵੰਜਵੀਂ–ਬੰਧਨ (ਦੇ ਦੂਰ ਕਰਨ ਵਾਸਤੇ ਅਰਦਾਸ:–ਹੇ ਗੁਰੋ) ਵਿਰੋਧੀ ਨੇ (ਬਲ ਆਦਿ ਮਦ ਵਿਚ) ਅੰਨ੍ਹੇ ਹੋਕੇ (ਸਿੱਖ ਨੂੰ ਬੰਧਨ ਪਾਏ ਹਨ) ਆਪ ਉਧਾਰ ਕਰੋ। ਅਥਵਾ ਸਿੱਖ ਨੂੰ ਛੁੜ ਕੇ ਆਪ ਲੈ ਆਓ [ਸੋਧਣਾ=ਛੁੜਣਾ]। (ਅ) ਦੁਸ਼ਮਨ ਨੂੰ ਬੰਨ੍ਹ ਲੈਣ ਲਈ ਅਰਦਾਸ–(ਹੇ ਗੁਰੋ) ਵਿਰੋਧੀ ਅੰਨ੍ਹਾਂ ਹੋਕੇ ਸਿੱਖ ਨੂੰ (ਦੁਖ ਦੇਣਾ ਚਾਹੁੰਦਾ ਹੈ ਉਸ ਨੂੰ ਰੋਧੋ)। [ਖਾਲਸੇ ਦਾ ਬੋਲਾ ਹੈ ਸੋਧੋ=ਠੀਕ ਕਰੋ]।

੫੬ ॥ ਸਤਵੰਜਾ। ਮੋਹਨੀ ਮੈਂ। ਦੇਖਤਿ ਖੁਸ਼ਾਲ। ਸਿੱਖ ਕਾਰਜ ਸੰਭਾਲ[1] ॥੫੭॥ ਅਠਵੰਜਾ। ਕੀਰਤਨ ਕੀ। ਗੁਰੋਂ ਕਾ ਉਚਾਰ। ਨਾਮ ਫਲ ਸੁਣ ਹੋ ਉਧਾਰ[2]*॥੫੮॥ਉਣਾਹਠ। ਬਿਘਨ ਹਟਾਵਨ ਮੈਂ। ਸ਼ਹੀਦ ਸਿੰਘ ਉਮੰਡ। ਬਿਰੋਧੀ ਰੁਕੈ ਬਿਹੰਡ[3]॥੫੯॥ਸਾਠਮੀ।ਸਾਧ ਮਿਲਿਨਿ ਮੈਂ।ਮਨ ਹੋਵੈ ਅਧੀਨ। ਸਾਧ ਮਿਲੈ ਫਲ ਪੀਨ[4] ॥੬੦॥ ਦੋਹਰਾ ॥ ਸਾਠ ਅਰਦਾਸਾ ਮੰਗਲੀ ਦੀਨ ਬਿਸ਼ੇਭਰ ਸਿੱਖ। ਤੋਹਿ ਭਾਵ ਜੈਸੋ ਫਲਨੋ ਐਸਾ ਸਿੱਖ ਨ ਵਿੱਖ[5] ॥ ੬੧ ॥ †ਇਕਾਹਠਮੀ। ਮਨ ਸਾਲ ਹੋਇ ਮੇਰ। ਤੁਮ ਰਾਖੋ ਜਗ ਝੇਰੁ[6] ॥ ੬੨ ॥ ਬਾਹਠੀ। ਗੁਰ ਪਗ ਬਿਸ੍ਰਾਮ।ਠਹਿਰੈ ਮਨ ਧਿਆਨ[7]॥੬੩॥ਤ੍ਰੈਹਠੀ। ਤਰਣ ਕੀ ਤਰਣਾਇ।ਸਤਿਗੁਰ ਸਹਾਇ[8]॥੬੪॥ ਚੌਸਠੀ। [9]ਚਾਕਰ ਧਾਰਣੈ। ਮਨ

[1]ਸਤਵੰਜਵੀਂ–(ਜਿਸ ਗੋਚਰਾ ਕੰਮ ਹੋਵੇ ਉਸਨੂੰ ਅਪਣੇ ਤੇ) ਮੋਹਿਤ ਕਰ ਲੈਣ ਨਮਿੱਤ (ਇਉਂ ਅਰਦਾਸ ਕਰੇ:–ਹੇ ਗੁਰੋ!ਓਹ) ਦੇਖਦਾ ਹੀ ਖੁਸ਼ਹਾਲ ਹੋ ਜਾਵੇ (ਤੇ ਤੇਰੇ)ਸਿੱਖ ਦਾ ਕਾਰਜ ਸੰਵਾਰ ਦੇਵੇ। [2]ਅਠਵੰਜਵੀਂ–(ਕੀਰਤਨ ਕਰਨ ਲਗਿਆਂ ਅਰਦਾਸ ਕਰੇ:–) (ਹੇ ਗੁਰੋ) ਗੁਰੂ ਬਾਣੀ ਸੁਣਨ ਦਾ ਫਲ ਲੱਗੇ ਨਾਮ (ਪ੍ਰਾਪਤ ਹੋਵੇ ਤੇ) ਉੱਧਾਰ ਅਰਥਾਤ ਨਿਸਤਾਰਾ ਹੋਵੇ [ਗੁਰੋਂ ਕਾ ਉਚਾਰ=ਉਹ ਜੋ ਗੁਰਾਂ ਨੇ ਉਚਾਰਿਆ ਹੈ, ਭਾਵ ਗੁਰਬਾਣੀ]। [3]ਉਨਾਹਠਵੀਂ–(ਵਿਘਨਾਂ ਦੇ ਦੂਰ ਕਰਨ ਸਮੇਂ ਅਰਦਾਸ ਕਰੇ:–ਕਿ ਹੇ ਗੁਰੋ) ਸ਼ਹੀਦ ਸਿੰਘ ਉਮਡ ਕੇ ਪੋਣ (ਐਉਂ ਕਿ ਮੇਰਾ) ਵਿਰੋਧੀ ਮੇਰਾ ਨਾਸ਼ ਕਰਨ ਤੋਂ ਰੁਕ ਜਾਵੇ। (ਅ) ਵਿਰੋਧੀ ਰੁਕਜਾਣ (ਤੇ ਵਿਘਨ) ਨਾਸ਼ ਹੋ ਜਾਣ। [4]ਸੱਠਵੀਂ–ਸਾਧੂ ਦੇ ਮਿਲਨ ਲਈ (ਅਰਦਾਸ, ਹੇ ਗੁਰੋ ਮੇਰਾ) ਮਨ ਨਿੰਮ੍ਰਤਾ ਵਾਲਾ ਹੋਵੇ, ਸਾਧੂ ਮਿਲੇ, ਤੇ ਪੂਰਨ ਫਲ ਪ੍ਰਾਪਤ ਹੋਵੇ। ਇਹ ਰੋਜ਼ ਅਰਦਾਸੇ ਵਿੱਚ ਕਹੀਦਾ ਹੈ:– ਗੁਰਮੁਖ ਦਾ ਮੇਲ ਸਾਧ ਦਾ ਸੰਗ ਸੋਈ ਪਿਆਰੇ ਮੇਲੀਂ ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿੱਤ ਆਵੇ। [5]ਸੱਠ ਮੰਗਲਮਈ ਅਰਦਾਸਾਂ ਹੇ ਬਿਸ਼ੇਭਰ ਸਿੱਖ ਤੈਨੂੰ ਦੱਸੀਆਂ ਹਨ ਜੈਸਾ ਤੇਰਾ ਪ੍ਰੇਮ ਫਲਿਆ ਹੈ ਐਸਾ ਸਿੱਖ (ਦੱਖਣ ਵਿਚ ਕੋਈ ਹੋਰ) ਨਹੀਂ ਦੇਖਿਆ। ਅਥਵਾ ਜੈਸਾ ਤੇਰਾ ਪ੍ਰੇਮ ਫਲਿਆ ਹੈ (ਸਿੱਖਨ ਦਿਖ) ਸਿੱਖਾਂ ਨੇ ਵੇਖਿਆ ਹੈ ਭਾਵ ਪ੍ਰਗਟ ਹੈ। [6]ਇਕਾਹਠਵੀਂ–(ਜਗਤ ਦੇ ਝਗੜਿਆਂ ਤੋਂ ਬਚਨ ਲਈ ਅਰਦਾਸ:–ਹੇ ਗੁਰੋ) ਮੇਰਾ ਮਨ (ਆਪ ਦੇ ਚਰਨਾਂ ਨਾਲ) ਸਿੱਧਾ ਰਹੇ (ਤੁਸੀਂ ਮੈਨੂੰ) ਜਗਤ ਦੇ ਝਗੜਿਆਂ ਤੋਂ ਰੱਖ ਲਵੋ। [7]ਬਾਹਠਵੀਂ–(ਗੁਰ ਚਰਨਾਂ ਦੇ ਧਿਆਨ ਸਿੱਧੀ ਲਈ ਅਰਦਾਸ ਹੇ ਗੁਰੋ ਮੇਰਾ ਮਨ ਗੁਰੂ ਚਰਨਾਂ ਦੇ ਧਿਆਨ ਵਿਚ ਟਿਕ ਕੇ ਵਿਸ਼੍ਰਾਮ ਪਾਵੇ [ਸੰਸ:, ਵਿਸ਼੍ਰਾਮ=ਅਰਾਮ, ਸੁਖ]। [8]ਤ੍ਰੈਹਠਵੀਂ–ਜੁਆਨ ਦੀ ਜੁਆਨੀ (ਨੂੰ ਭੁੱਲਾਂ ਤੋਂ ਰੱਖਣ ਲਈ ਅਰਦਾਸ:–ਹੇ) ਸਤਿਗੁਰੂ ਆਪ (ਸਦਾ) ਸਹਾਈ ਰਹੋ, ਭਾਵ ਕੁਕਰਮ ਤੋਂ ਬਚਾਓ। [9]ਚਉਠਵੀਂ–(ਨੌਕਰੀ ਸੰਬੰਧੀ ਅਰਦਾਸ:–) ਨੌਕਰ ਰੱਖਣ ਵੇਲੇ ਕਹੇ:–ਹੇ ਗੁਰੋ ਮੇਰਾ ਮਨ ਮੋਮਵਤ (ਨਰਮ ਹੋਵੇ) ਭਾਵ ਮੈਥੋਂ ਨੌਕਰ ਤੇ ਜ਼ੁਲਮ ਨਾ ਹੋਵੇ। (ਅ) ਆਪ ਨੌਕਰੀ ਕਰਨ ਵੇਲੇ ਦੀ (ਅਰਦਾਸ) (ਹੇ ਗੁਰੋ) ਮੇਰਾ ਮਨ ਮੋਮਵਤ (ਨਰਮ ਰਹੇ ਤੇ ਦਿਨ ਰਾਤ ਪੂਰਾ ਉਤਰਾਂ (ਕਦੇ ਕੱਸਾ ਨਾ ਨਿਕਲਾਂ)ਭਾਵ ਇਹ ਹੈ ਕਿ ਮਾਲਕ ਦੀ ਰਜ਼ਾ ਵਿੱਚ ਟੁਰਾਂ।

*ਪਾ:–ਅਧਾਰ। †ਇਥੋਂ ਸੋ ਸਾਖੀ ਦੀ ੭੭ਵੀਂ ਸਾਖੀ ਚੱਲੀ ਹੈ।

ਮੈਲਾਪੂਰਾ ਦਿਨਰੈਣ॥੬੫॥ਪੈਂਸਠੀ॥ਅਮਾਨ ਸਚਾਇ। ਸਤਿਗੁਰ ਸਹਾਇ[੧]॥ ੬੬॥ਛਿਸਠੀ॥ਅਮਲ ਸੁਖਦਾਇ।ਤਨ ਸੁਖ ਛਾਇ[੨]॥੬੭॥ਸਤਾਹਠੀ। ਮੇਠਰ। ਗੁਰੂ ਕਰੇ ਸੇਠਰ[੩]॥੬੮॥ਅਠਾਹਠੀ। ਮੋਦੀਖਾਨੇ*ਮੈਂ। [੪]ਮੁਲਕ ਮਾਲਕ।ਸੁਖ

[੧]ਪਹਿਠਵੀਂ–(ਅਮਾਨਤ ਰੱਖਣ ਦੀ ਅਰਦਾਸ) ਹੇ ਸਤਿਗੁਰ ਜੀ ! ਅਪਣੀ ਸਹਾਯਤਾ ਨਾਲ ਅਮਾਨਤ (ਰੱਖਣ) ਵਿਚ ਮੈਨੂੰ ਸਚਿਆਰ ਰੱਖਣਾ। [੨]ਛਿਆਹਠਵੀਂ–(ਕੁਝ ਅਮਲਾਂ ਲਈ ਅਰਦਾਸ:–ਹੇ ਗੁਰੂ) ਐਸੇ ਸੁਖਦਾਈ ਕੰਮ ਕਰਵਾਓ ਕਿ ਸ਼ਰੀਰ ਵਿਚ ਸੁਖ ਛਾਇਆ ਰਹੇ [ਅ:, ਅਮਲ=ਕੰਮ]। (ਅ) (ਹੇ ਗੁਰੂ) ਐਸਾ ਸੁਖਦਾਈ ਅਮਲ (ਨਸ਼ਾ) ਲਗਾਓ ਕਿ ਸਰੀਰ ਵਿਚ ਸੁਖ ਛਾਇਆ ਰਹੇ। ਭਾਵ 'ਨਾਮ ਅਮਲ' ਤੋਂ ਹੈ। ਯਥਾ 'ਕਹੁ ਨਾਨਕ ਅਮਲ ਹਰਿ ਲਾਇ' ਪੁਨ: 'ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ।' (ਏ) ਸੁੱਧੇ ਆਦਿਕ ਦੇ ਪ੍ਰੇਮੀ ਐਉਂ ਅਰਥ ਕਰਦੇ ਹਨ, ਅਮਲ ਐਸਾ ਸੁਖਦਾਈ ਹੋਵੇ ਤੇ ਸਰੀਰ ਵਿਚ ਸੁਖ ਛਾਵੇ। ਪਰ ਨਾਮ ਬਿਨਾ ਕੋਈ ਅਮਲ ਐਸਾ ਨਹੀਂ ਜੋ ਸਰੀਰ ਨੂੰ ਦੁਖੀ ਨਾ ਕਰੇ ਤੇ ਨਿਰੋਲ ਸੁਖਦਾਈ ਹੋਵੇ। [੩]ਸਤਾਹਠਵੀਂ–(ਗ਼ੀਬ ਤੋਂ ਅਮੀਰ ਬਣਨ ਲਈ ਅਰਦਾਸ:–ਹੇ ਗੁਰੋ ! ਮੈਂ) ਗ਼ੀਬ ਹਾਂ ਮੈਨੂੰ ਅਮੀਰ ਬਣਾਓ। [ਮੇਠਰ=ਹਾਥੀਆਂ ਦਾ ਘਾਹੀ ਭਾਵ ਗ਼ੀਬ। ਸੇਠਰ=ਮੁਸ਼ਟ,ਧਨੀ, ਸ਼ਾਹੂਕਾਰ]। (ਅ) ਗੁਰੂ ਸਾਦੇ ਕਮਾਦਾਂ ਨੂੰ ਮਿੱਠਿਆਂ ਕਰ ਦੇਵੇ। [੪]ਅਠਾਹਠਵੀਂ–ਮੋਦੀਖਾਨੇ ਦਾ (ਕਾਰਦਾਰ ਬਣਨ ਵੇਲੇ ਦੀ ਅਰਦਾਸ:–) ਮੁਲਕ ਦੇ ਮਾਲਕ ਨਾਲ(ਮੇਰੇ) ਸੁਖ ਦੇ ਤਅੱਲਕ(ਸੰਬੰਧ)ਰਹਿਣ।

*ਗੁ: ਪ੍ਰ: ਸੂ: ਵਿੱਚ ਸਿਰਨਾਮੇ ਪਹਿਲੇ ਚਲ ਰਹੇ ਹਨ, ਸੋ ਸਾਖੀ ਵਿੱਚ ਕਿਤੇ ਪਹਿਲੇ ਹਨ ਕਿਤੇ ਪਿੱਛੇ। ਅੰਕ ੬੭ ਤੋਂ ੭੩ ਤੱਕ ਸੋ ਸਾਖੀ ਨੇ ਸਿਰਨਾਮੇ ਮਗਰੋਂ ਦਿੱਤੇ ਹਨ, ਪਰ ਸੂਰਜ ਪ੍ਰਕਾਸ਼ ਨੇ ਏਵੇ ਬੀ ਪਹਿਲੇਂ ਦਿੱਤੇ ਹਨ, ਇਸ ਕਰਕੇ ਅਸਾਂ ਸੂਰਜ ਪ੍ਰਕਾਸ਼ ਮੁਜਬ ਅਰਥ ਉੱਤੇ ਦਿੱਤੇ ਹਨ, ਪਰ ਸੋ ਸਾਖੀ ਮੁਜਬ ਅਰਥ ਵਧੇਰੇ ਢੁਕਦੇ ਹਨ ਜੋ ਐਉਂ ਲੱਗਦੇ ਹਨ:–ਮੇਠਰ, ਗੁਰੂ ਕਰੇ ਸੇਠਰ ਮੋਦੀ ਖਾਨੇ ਮੈਂ=ਕਿ ਮੈਂ (ਮੇਠਰ=) ਢਿੱਲਾ ਮੱਠਾ ਹਾਂ ਆਪ ਨੇ ਮੋਦੀ ਖਾਨਾ ਬਖਸ਼ਿਆ ਹੈ ਮੈਨੂੰ (ਸੇਠਰ=) ਮੁਸ਼ਟ ਬੀ ਬਨਾਵਿਓ ਭਾਵ ਇਸ ਕੰਮਦੀ ਯੋਗਤਾ ਬਖਸ਼ੋ। (ਇਹ ਮੋਦੀ ਖਾਨੇ ਦੀ ਨੌਕਰੀ ਵੇਲੇ ਦੀ ਅਰਦਾਸ ਹੈ) ੬੭. ਮੁਲਖ ਮਾਲਕ ਸੁਖ ਕਾ ਤਾਲਕ ਦਿਵਾਨ ਪੌ=ਦਿਵਾਨਗੀ (ਮਿਲਨ ਵੇਲੇ ਅਰਦਾਸ ਕਰੇ) ਮੁਲਕ ਦੇ ਮਾਲਕ ਨਾਲ ਮੇਰਾ ਸੁਖ ਦਾ ਤਅੱਲਕ ਨਿਭੇ ॥ ੬੮ ॥ ਸਿਦਕ ਸਾਬਤ ਭਾਵ ਆਗਤ ਧਿਆਨ ਮੈਂ=ਧਿਆਨ (ਵੇਲੇ ਅਰਦਾਸ) ਕਰੇ ਮੇਰਾ ਸਿਦਕ ਸਾਬਤ ਰਹੇ ਤੇ ਪ੍ਰੇਮ ਮੈਨੂੰ ਪ੍ਰਾਪਤ ਹੋਵੇ। [ਆਗਤ=ਆਵੇ]॥੬੯॥ ਅਗਨ ਸੂਰ ਵਪੁ ਮੇਰਾ ਪੂਰ ਸਤਰਵੇਂ ਲੜਾਈ ਮੈਂ=ਸਤਰਵੀਂ ਅਰਦਾਸ ਲੜਾਈ ਵੇਲੇ ਕਰੇ ਕਿ ਅਗਨੀ ਤੇ ਸੂਰਜ ਢਾਂਗ ਤੇਜ ਨਾਲ ਮੇਰਾ ਸਰੀਰ ਭਰ ਜਾਵੇ ॥ ੭੦ ॥ ਸੁਖ ਸਾਠ ਦਿਨ ਦੇਨ ਆਠ ਨਿਤ ਮੈਂ=ਹਰ ਦੇਜ ਦੀ ·(ਅਰਦਾਸ ਇਹ ਹੋਵੇ ਕਿ ਹੇ ਗੁਰੋ ਮੇਰੇ) ਦਿਨ ਰੈਨ ਆਠੋ ਪਹਿਰ ਸੁਖ ਨਾਲ ਬੀਤਣ ॥੭੧॥ ਪਾਲਕੀ ਪਾਲ ਸਿੱਖ ਸਦਾ ਸੁਖਾਲ=(ਹੇ ਗੁਰੋ) ਪਾਲਕੀ ਕਿ ਸੁਖਪਾਲ ਵਿਚ (ਚੜ੍ਹਕੇ ਤੇਰਾ ਸਿੱਖ) ਸਦਾ ਸੁਖਾਲਾ ਰਹੇ ॥ ੭੨ ॥ ਪਾਪ ਪੇਲ ਤਰਕ ਤੇਲ ਪੀੜਨ ਮੈਂ=ਪੀੜਾ ਵੇਲੇ ਅਰਦਾਸ ਕਰੇ ਹੇ ਗੁਰੋ ਮੇਰੇ ਪਾਪਾਂ ਨੂੰ ਪੀੜ ਸੁਟੋ (ਤੇ ਸਿੱਖ) ਤੇਲ (ਆਦਿ ਦੇਣੋਂ) ਦੂਰ ਕਰੇ ॥ ੭੩ ॥

ਕਾ ਤਾਲਕ ॥੬੯॥ ਉਨੱਤ੍ਰੀ॥ ਦਿਵਾਨਮੈਂ।ਸਿਦਕ ਸਾਬਤ। ਭਾਵ ਆਗਤ[1]॥ ੭੦॥ਸੱਤ੍ਰੀ॥ਧਿਆਨਮੈਂ।ਅਗਨਿ ਸੂਰ।ਵਪੁ ਮੇਰਾ ਪੂਰ[2]॥੭੧॥ਇਕੱਤ੍ਰੀ॥ ਲੜਾਈ ਮੈਂ।ਸੁਖ ਸਾਠ*। ਦਿਨ ਰਾਤ† ਆਠ ਦਿਨ ਮੈਂ‡ ॥੭੨॥ ਬਹੱਤ੍ਰੀ । ਪਾਲਕੀ ਪਾਲ।ਸਿੱਖ ਸਦਾ ਸੁਖਾਲ[3]॥੭੩॥ਤਿਹੱਤ੍ਰੀ॥ਪਾਪ ਪੇਲ।ਤਰਕ ਤੇਲ, ਪੀੜਨ ਮਹਿੰ[4]॥੭੪॥ ਚੁਹੱਤ੍ਰੀ। ਬਰਨ ਕਾ ਆਗਮ। ਅਤੁਲ ਜਲ ਰਾਗਮ[5] ॥੭੫॥ ਪਛੱਤ੍ਰੀ । ਸਿਰ ਮੁਕਟ ਕੀ ਲਾਜ। ਬਿਰਦ ਤਵ ਸਾਜ[6] ॥ ੭੬॥ ਛਿਹੱਤ੍ਰੀ§

[1]ਉਨੱਤ੍ਰਵੀਂ—ਦੀਵਾਨ (ਕਿਸੇ ਕੰਮ ਦਾ ਜ਼ਿੰਮੇਵਾਰ ਬਣਨ ਵੇਲੇ ਦੀ ਅਰਦਾਸ) (ਹੇ ਗੁਰੋ ! ਅੰਦਰੋਂ ਮੇਰਾ) ਸਿਦਕ ਸਾਬਤ ਰਹੇ ਤੇ (ਬਾਹਰੋਂ) ਮੇਰਾ ਭਾਵ ਤੇ ਆਦਰ (ਬਣੇ) [ਭਾਵ=ਭਾਉ, ਸਤਿਕਾਰ । ਆਗਤ=ਆਗਤ ਭਾਗਤ, ਆਦਰ] । [2]ਸੱਤ੍ਰਵੀਂ—(ਧਯਾਨ ਜੋੜਨ ਸਮੇਂ ਦੀ ਅਰਦਾਸ ਹੈ ਗੁਰੋ) ਮੇਰਾ ਸਰੀਰ ਅਗਨੀ ਤੇ ਸੂਰਜ (ਸਮ ਤੇਜ ਨਾਲ) ਭਰਪੂਰ ਕਰੋ । [3]ਇਕੱਤ੍ਰੀਂ ਲੜਾਈ ਵਿਚ ਜਾਣ ਵੇਲੇ (ਅਰਦਾਸ ਕਰੇ) ਹੇ ਗੁਰੋ ਦਿਨ ਰਾਤ ਅੱਠੇ (ਪਹਿਰ) ਸੁਖ ਨਾਲ ਜੋੜੀ ਰਖੋ । [ਸਾਂਠ=ਜੋੜਨਾ, ਦੇਖੋ ਗੁਰੂ ਗ੍ਰੰਥ ਕੋਸ਼] । [4]ਬਹੱਤ੍ਰਵੀਂ—(ਪਾਲਕੀ ਚੜ੍ਹਨ ਵੇਲੇ ਦੀ ਅਰਦਾਸ:—ਹੇ ਗੁਰੋ) ਪਾਲਕੀ ਕਿ ਸੁਖਪਾਲ (ਵਿਚ ਤੇਰਾ ਸਿੱਖ) ਸਦਾ ਸੁਖਾਲਾ ਰਹੇ । [5]ਤਿਹੱਤ੍ਰਵੀਂ—ਗ੍ਰੋਹ ਪੀੜਾ ਵੇਲੇ (ਅਰਥਾਤ ਜਦ ਜਯੋਤਸ਼ੀ) ਕਹਿਣ ਕਿ ਤੁਸਾਡੀ ਪੀੜਾ ਅਨਿਸ਼ ਗ੍ਰੋਹ ਕਰਕੇ ਹੈ ਤਾਂ ਗ੍ਰਹਿ ਦੀ ਪੂਜਾ ਲਈ) ਤੇਲ (ਮਾਂਹ ਆਦਿ ਦੇਣੇ) ਤਰਕ ਕਰੋ (ਤੇ ਅਰਦਾਸ ਕਰੋ ਕਿ ਹੇ ਗੁਰੋ ਆਪ ਮੇਰੇ) ਅਨਿਸ਼ ਗ੍ਰੋਹ ਨੂੰ ਟਾਲ ਦਿਓ । [ਪਾਪ ਤੋਂ ਮੁਰਾਦ ਪਾਪ ਗ੍ਰੋਹ ਵੀ ਹੈ । ਪਾਪ ਗ੍ਰੋਹ ਕਹਿੰਦੇ ਹਨ ਅਨਿਸ਼ ਗ੍ਰੋਹ ਨੂੰ, ਕ੍ਰੂਰ ਗ੍ਰੋਹ ਨੂੰ । ਉਹ ਗ੍ਰੋਹ ਜਿਸ ਦੇ ਅਸਰ ਨਾਲ ਦੁਖ ਪੀੜਾ ਆਈ ਮੰਨਦੇ ਹਨ । ਪੇਲ, ਪੇਲਨਾ=ਧੱਕੇਲਨਾ, ਦਬਾਉਣਾ, ਟਾਲਣਾ । ਤਰਕ=ਦੂਰ ਕਰਨਾ, ਤਿਆਗਣਾ । ਪੀੜਨ=ਪੀੜਾ, ਭਾਵ ਗ੍ਰੋਹ ਪੀੜਾ] । [6]ਚੁਹੱਤ੍ਰਵੀਂ—(ਜਿਨ੍ਹਾਂ ਥਾਈਂ ਦਰਯਾਵਾਂ ਦੇ ਚੜ੍ਹਨ ਨਾਲ ਸਿਲਾਬ ਹੁੰਦੀ ਹੈ ਤੇ ਇਸ ਸਿਲਾਬ ਨਾਲ ਖੇਤੀਆਂ ਫਸਲ ਹੁੰਦੇ ਹਨ, ਉਥੋਂ ਦੇ ਸਿੱਖ ਜਦ ਰੁਤ ਆਵੇ ਤੇ ਪਾਣੀ ਨਾ ਚੜ੍ਹਨ ਤਾਂ ਅਰਦਾਸ ਕਰਨ ਹੇ ਗੁਰੋ) ਵਰੁਣ (ਆਪ) ਆਵੇ, (ਸਾਡੀਆਂ) ਜੂਹਾਂ ਵਿਚ ਅਤੁੱਲ ਜਲ ਚੜ੍ਹੇ, [ਵਰੁਣ=ਪਾਣੀਆਂ ਦਾ ਦੇਉਤਾ: ਮੁਰਾਦ ਹੈ ਹੜ੍ਹ ਆਉਣ ਤੋਂ । ਰਾਗ਼ਮ ਫਾਰਸੀ ਪਦ ਹੈ, ਰਾਗ਼=ਸਬਜ਼ਾ ਜ਼ਾਰ, ਮਲਗੁਜ਼ਾਰ, ਜੂਹ । ਰਾਗ਼+ਮ=ਜੂਹਾਂ ਵਿਚ] । [7]ਪੰਜੱਤ੍ਰਵੀਂ—(ਕੇਸਾਧਾਰੀ ਸਿੰਘ ਅਰਦਾਸ ਕਰੇ, ਹੇ ਗੁਰੋ) ਸਿਰ (ਪਰ ਧਾਰਨ ਕੀਤੇ ਕੇਸਾਂ ਰੂਪੀ) ਮੁਕਟ ਦੀ ਲਾਜ ਆਪ ਨੂੰ ਹੈ, ਆਪਣੇ ਬਿਰਦ (ਬਾਣੇ) ਦੀ ਸਾਜਨਾ ਨਿਬਾਹ ਦਿਓ । (ਅ) ਮੁਕਟ ਦਾ ਅਰਥ ਪਗ ਤੇ ਰਾਜਿਆਂ ਦੇ ਗਦੀ ਨਸ਼ੀਨੀ ਵੇਲੇ ਕਲਗੀ ਜਿਗਾ ਧਾਰਨ ਵੇਲੇ ਦੀ ਅਰਦਾਸ ਭੀ ਹੋ ਸਕਦੀ ਹੈ ।

*ਪਾ:—ਸਾਰ । †ਪਾ:—ਰੈਣ । ‡ਪਾ:—ਨਿਤ ਮੈਂ ।

§ਏਥੇ ਸੌ ਸਾਖੀ ਵਿਚ ੭੫ ਅੰਗ ਹੈ ਤੇ ਅੱਗੇ ੭੬ ਨਹੀਂ ਲਿਖਿਆ । ਅੱਗੇ ਚਲਕੇ ੨੬ ਅਰਦਾਸਾਂ ਹੋਰ ਆਉਣਗੀਆਂ ਤੇ ਜੋੜ ੧੦੧ ਦਿਤਾ ਹੈ, ਸੋ ਏਥੇ 'ਛਿਹੱਤ੍ਰੀ' ਪਦ ਗਲਤ ਲਗਦਾ ਹੈ । ਬਾਕੀ ੨੬ ਅਰਦਾਸਾਂ ਦਾ ਅਰੰਭ ਅਗਲੇ ਅੰਸੂ ਦੇ ਅੰਕ ੧੯ ਤੋਂ ਹੁੰਦਾ

[ਬਾਕੀ ਟੂਕ ੬੬ ਅਗਲੇ ਪੰਨੇ ਦੇ ਹੇਠ

ਵੋਹਗ ॥ ਸਿੱਖ ਸਖਾ, ਸੁਤ ਸਿੱਖ ਮਮ, ਸਿੱਖ ਹਮਾਰਾ ਧਯਾਨ। ਸੋਵੈ ਸਿਖ ਨਿਜ ਰੂਪ ਕੌ ਸਿੱਖ ਸੁਖਾਂ ਕੀ ਖਾਨ[1]॥੭੭॥ ਸੁਨੌ ਬਿਸ਼ੰਭਰ ਕੌਡੀਆਂ ਨਿੱਤ ਗੁਰੂ ਹਿਤ ਪਾਂਚਧਨ ਹੋਵੈ ਬਖਸ਼ਾ ਸਕਲ ਸੁਖ ਸੰਪਤਿ ਰਤਿ ਰਾਂਚ[2]॥੭੮॥ [3]ਮੇਰੀ ਸਿੱਖਯਾ ਜਾਨਿਕੈ ਨਰ ਨਾਰੀ ਹਿਯ ਚੇਤਿ। ਬਾਣੀ ਗੁਰ ਸੁਰਕੀ* ਰਹਤਿ, ਰਹਿਨੀ ਰਹੌ ਸੁਚੇਤ[3] ॥ ੭੯॥ [3]ਜਾਮ ਨਹਾਈਏ† ਨਾਮ ਧਿਆਈਏ‡ ਘਰ ਕੀ ਕੀਜੈ ਕਾਰ। ਥੋੜਾ ਬੋਲ,ਸਾਚਾ ਰੋਲ, ਇਕ ਮਨ, ਸੰਕਟ ਹਾਰ[3]॥ ੮੦ ॥ ਮਨ ਕਾ ਮਾਰਨ ਸੁਗਮ ਹੈ ਤਨ ਕੌ ਬਾਂਧੋ ਆਦਿ। ਸੁੱਧ ਬਿਹਾਰੀ ਕਾਰ ਗੁਰ ਦੌਖ ਛੌਡੀਏ ਬਾਦ[4]॥ ੮੧॥ [5]ਮਾਲ ਲਾਲ ਅਰੁ ਸਾਲ

---

[1]ਸਿੱਖ ਹੀ ਸਖਾ ਹੈ, ਸਿੱਖ ਹੀ ਮੇਰਾ ਪੁੱਤ੍ਰ ਹੈ ਤੇ ਸਿੱਖ ਵਿਚ ਹੀ ਮੇਰਾ ਧਿਆਨ ਲੱਗਾ ਰਿਹਾ ਹੈ, ਤੇ ਸਿੱਖ ਹੀ ਸੁੱਖਾਂ ਦੀ ਖਾਣ ਹੈ, ਜੋ ਸਿੱਖ ਨੂੰ ਸੋਂਵਦਾ ਹੈ (ਸੋ ਮੇਰੇ) ਨਿਜ ਰੂਪ ਨੂੰ ਸੋਉਂਦਾ ਹੈ । [2]ਹੇ ਬਿਸ਼ੰਭਰ ! ਜੋ (ਜੋ ਸਿੱਖ) ਪੰਜ ਕਉੜੀਆਂ ਦੇਜ਼ ਗੁਰਾਂ ਹਿਤ (ਦੱਖਕੇ ਅਰਦਾਸ ਕਰੇ) ਤਿਸਨੂੰ ਧਨ ਬਹੁਤਾ ਬਖਸ਼ੀਵੇਗਾ ਤੇ ਸਾਰੇ ਸੁਖ ਸੰਪਦਾ (ਉਸ ਨੂੰ) ਮਿਲਨਗੇ(ਤੇ ਉਹ ਗੁਰਾਂ ਦੀ) ਪ੍ਰੀਤੀ ਵਿਚ ਰਚਿਆ ਰਹੇਗਾ । (ਅ) ਸੁਖ ਸੰਪਦਾ ਵਿਚ ਰਚਿਆਂ ਹੋਇਆਂ ਭੀ (ਨਰ ਨਾਰੀਆਂ ਨੂੰ ਮੇਰੀ ਸਿੱਖਿਆ) ਦਿਓ । [3]ਮੇਰੀ ਇਸ ਸਿੱਖਿਆ ਨੂੰ ਸਮਝਕੇ ਨਰ ਨਾਰੀਆਂ (ਸੋਂਡੇ) ਹਿਰਦੇ ਵਿਣੇ ਯਾਦ ਰੱਖੋ ਤੇ ਗੁਰਬਾਣੀ (ਗਾਵੋ), ਦੇਵਤਿਆਂ (ਵਰਗਾ) ਆਚਰਨ ਰੱਖੋ ਤੇ ਰਹਿਤ ਮਰਯਾਦਾ ਵਿਚ ਸੁਦੇਤ ਰਹੋ । [4]ਪਹਿਰ ਰਾਤ ਰਹਿੰਦੀ ਨਹਾਈਏ, ਨਾਮ ਧਿਆਈਏ, ਤੇ (ਦਿਨੇ) ਘਰ ਦੀ ਕਾਰ ਕਰੀਏ, ਥੋੜਾ ਬੋਲੀਏ, ਸੱਚ ਨੂੰ ਗ੍ਰਹਿਣ ਕਰੀਏ, ਮਨ ਨੂੰ ਟਿਕਾਉ ਵਿਚ ਰੱਖੀਏ (ਏਹ ਸਾਧਨ) ਸੰਕਟ ਹਰਨ ਹਾਰਾ ਹੈ। [ਰੋਲ=ਦੁਣਕੇ ਕੱਠੇ ਕਰੁਨਾ]। [5]ਮਨ ਦਾ ਮਾਰਣਾ ਔਖਾ ਹੈ (ਜੇ) ਪਹਿਲੋਂ ਤਨ ਨੂੰ ਬੰਨ੍ਹ ਲਵੋ, ਸੁੱਧ ਵਿਹਾਰ ਵਾਲੇ ਬਣੋ ਤੇ ਗੁਰਾਂ ਦੀ ਕਾਰ (ਦੇਵੋ), ਦੁਸ਼ਟ (ਛਾਂਟਣੇ ਤੇ) ਝਗੜੇ ਕਰਨੇ ਛੱਡ ਦੇਵੋ । (ਅ) ਮਾਰ ਨ ਸੁਗਮ=ਮਨ ਦਾ ਮਾਰਨਾ ਔਖਾ ਨਹੀਂ ਹੈ। [6](ਹਰ ਇਕ) ਸਿੱਖ ਦੀ ਇਹ ਮੰਗ ਹੋਣੀ ਚਾਹੀਦੀ ਹੈ ਕਿ ਹੇ ਗੁਰੂ ਮਾਲਾਂ, ਤੇ ਲਾਲਾਂ (ਜਵਾਹਰਾਤਾਂ) ਤੇ ਦੁਸ਼ਾਲਿਆਂ ਵਿਚ (ਰਹਿੰਦਿਆਂ) ਅਥਵਾ ਟੁੱਟੀ ਜੁੱਤੀ ਨਾਲ ਟੁਰਨਾ ਪਵੇ (ਹਰ ਹਾਲੇ) ਗੁਰੂ ਕਾ ਸਿਦਕ ਜਿਉਂ ਕਾ ਤਿਉਂ (ਮੇਰੇ)ਪਾਸ ਰਹੇ । [ਲਾਲ=ਜਵਾਹਰਾਤ । (ਅ) ਪੁੱਤ੍ਰ। ਸ਼ਾਲ=ਦੁਸ਼ਾਲੇ, (ਅ) ਘਰ । ਵ=ਅਥਵਾ । ਖ਼ਾਲ=ਖੱਲ, ਜੁੱਤੀ, (ਅ) ਊਠ, [ਫਾ:, ਖ਼ਾਲ=ਕਾਲਾ ਊਠ ।] ਚਾਲ=ਜੋ ਚੱਲ ਚੁੱਕੀ ਹੋਵੇ ਭਾਵ ਟੁੱਟੀ ਹੋਈ । ਚਾਲ=ਚੱਲਣਾ, ਪੈਦਲ ਟੁਰਨਾ] ।

*ਪਾ:—ਗੁਰ ਕੀ । †ਪਾ:—ਨਹਾਈ । ‡ਪਾ:—ਧਿਆਈ ।

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਹੈ । ਕਈ ਗਿਆਨੀ ੭੬ ਨੂੰ ਏਥੇ ਦਰੁਸਤ ਮੰਨਕੇ ਅੱਗੇ ਆਉਣ ਵਾਲੀਆਂ ਅਰਦਾਸਾਂ ੨੫ ਗਿਣਦੇ ਹਨ ਤੇ ਅਗਲੇ ਅੰਸੂ ਦੇ ਅੰਕ ੨੭ ਵਿਚ ਆਏ ਪਦ 'ਛੱਬੀ' ਨੂੰ 'ਛਬੀ' ਪੜ੍ਹਕੇ ਛਬੀ ਯਾ ਸੁੰਦਰਤਾ ਅਰਥ ਕਰਦੇ ਹਨ, ਪਰ ਛੰਦ ਦੀ ਚਾਲ ਏਥੇ ਪਾਠ 'ਛੱਬੀ' ਹੀ ਦਰੁਸਤ ਦੱਸਦੀ ਹੈ ।

ਮੈਂ ਖਾਲ ਚਾਲ ਵਾਚਾਲ। ਸਿਦਕ ਗੁਰੂ ਕਾ ਐਨ ਫਿਰੁ ਇਹੀ ਸਿੱਖ ਕਾ ਸ੍ਯਾਲ[1]॥੯੨॥[2]ਐਂਡਾ ਕੈਂਡਾ ਬੈਨੜਾ ਕੈਨਜਾ ਬੁਰਾ ਮਨਾਇ। ਵੈਮੁਖ ਇਨ ਸਭਿ ਤੇ ਬਚਹੁ ਫੂਲ ਸਿਪਦਾ ਆਇ[2]॥ ੯੩ ॥ [3]ਨਾਰੀ ਕੀ ਮਾਨੈ ਨਹੀਂ ਬਾਲ ਨ ਕਰੰਗ਼ਾ ਮੀਤ। ਡੋਲੈ ਨਹਿੰ ਮਨ ਜੁੱਧ ਮਹਿੰ ਨਿਰਦੁਖ ਕਰਨੀ ਰੀਤ[3]॥ ੯੪ ॥ ਸਿਖ ਕੀਆ ਤਬਿ ਹਰਿਗੁਪਾਲ ਚਰਨ ਪਾਹੁਲੀ ਦੇਯ। ਸਤਿਗੁਰ ਪੂਰਨ ਵਾਕ ਸੁਨਿ ਸਿੱਖ ਕਹੈਂ ਗਾ ਸ਼ੁਧ[4] ॥੯੫*॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਅਰਦਾਸ ਭੇਦ' ਕਥਨੰ ਨਾਮ ਚਤੁਰਦਸ਼ਮੇ ਅੰਸੂ ॥ ੧੪ ॥

੧੫. [ਅਰਦਾਸਾਂ—ਜਾਰੀ]।

ਦੋਹਰਾ ॥ ਹਰਿਗੁਪਾਲ ਸਿਖ ਹੋਇ ਕਰਿ ਪਿਤਾ ਬਿਸ਼ੰਭਰਦਾਸ[5]। ਹਾਥ ਜੋਰਿ ਬੂਝਨ ਲਗੋ ਸ਼੍ਰੀ ਸਤਿਗੁਰ ਕੇ ਪਾਸ॥੧॥†[6]ਜੇ ਨਹਿੰ ਸਿੱਖ ਬਹਾਲ ਹੁਇ,

[1]ਇਸਦਾ ਪ੍ਰਜਾਯ ਪਿਛਲੇ ਪੰਨੇ ਦੇ ਅੰਕ ਛੇ ਵਿੱਚ ਆ ਚੁਕਾ ਹੈ। [2]ਆਕੜਿਆ ਹੋਇਆ (ਹੰਕਾਰੀ),ਦੁੱਖ ਦੇਣ ਵਾਲਾ, ਗੱਪੀ, ਕੰਨਿਆਂ ਦਾ ਬੁਰਾ ਮੰਗਣ ਵਾਲਾ (ਮਾਰਨ ਯਾ ਵੇਚਣ ਵਾਲਾ ਅਤੇ ਜੋ ਗੁਰੂ ਤੋਂ) ਬੇਮੁਖ ਹੋਵੇ, ਇਨ੍ਹਾਂ ਸਭਨਾਂ ਤੋਂ ਬਚੋ (ਤੁਹਾਡੀ) ਸਿਪਦਾ ਫੂਲਤ ਹੋਇਗੀ। [ਐਂਡਾ=ਐਂਠ ਵਾਲਾ, ਆਕੜ ਵਾਲਾ। ਕੈਂਡਾ=ਕਠੋਰ, ਕੌੜੇ ਵਤ ਚੁਭਣ ਵਾਲਾ। ਬੈਨੜਾ=ਬਹੁਤਾ ਬੋਲਣ ਵਾਲਾ। ਬੈਂਡੜਾ=ਵਿੰਗਾ, ਹਰ ਗੱਲੇ ਪੁੱਠਾ ਪੈਣ ਵਾਲਾ। (ਅ) ਕੈਂਡਾ ਬੈਨੜਾ=ਕਠੋਰ ਵਾਕ ਬੋਲਣ ਵਾਲਾ]। [3]ਇਸਤ੍ਰੀ ਦੇ ਆਖੇ ਨਾ ਲੱਗੇ ਤੇ ਬਾਲ ਨੂੰ ਮਿੱਤ੍ਰ ਨਾ ਬਨਾਵੇ ਤੇ ਮਨ ਨੂੰ ਜੁੱਧ ਵਿੱਚ ਡੁਲਾਵੇ ਨਾਂ ਤੇ ਕਰਨੀ ਦੀ ਰੀਤੀ ਨਿਰਦੁਖਣ ਰੱਖੇ। ਮੁਰਾਦ ਇਹ ਹੈ ਕਿ ਆਪਣੀ ਬੁੱਧੀ ਨੂੰ ਪਿੱਛੇ ਰੱਖਕੇ ਇਸ ਤੀ ਅੱਗੇ ਸੱਤ ਬਚਨੀਆਂ ਨਾਂ ਬਣੇ ਤੇ ਨਾਂ ਹੀ ਬੱਚੇ ਦੀ ਪ੍ਰੀਤ ਤੇ ਭਰੋਸਾ ਧਾਰੇ ਕਿ ਵੱਡਾ ਹੋਕੇ ਨਿਭੇਗਾ। [ਕਰਨੀ ਦੀ ਰੀਤਿ=ਵਰਤੋਂ। ਬਾਲ=ਬੱਚਾ, ਮੂਰਖ]। [4](ਕਵ ਜੋਕਤੀ ਹੈ:—) ਚਰਨਾਂ ਦੀ ਪਾਹੁਲ ਦੇਕੇ ਹਰਗੁਪਾਲ ਨੂੰ ਸਿੱਖ ਕੀਤਾ (ਕੋਲ ਬੈਠੇ) ਸਿੱਖ ਪੂਰਨ ਸਤਿਗੁਰੂ ਦਾ ਵਾਕ ਸੁਣਕੇ ਕਹਿਣ ਲੱਗੇ (ਇਹ ਹੁਣ) ਕਲਿਆਨ ਨੂੰ ਪਹੁੰਚਾ [ਗਾ=ਗਿਆ, ਪਹੁੰਚਾ। ਸ਼ੁਧ=ਕਲਜਾਣ](ਅ) (ਹੁਣ ਅਗਲੇ ਅੰਸੂ ਵਿਚ) ਪੂਰਾ ਸਤਿਗੁਰੂ (ਜੋ) ਵਾਕ ਸਿੱਖ ਦੀ ਕਲਜਾਣ ਬਾਬਤ ਆਖੇਗਾ ਸੋ ਸੁਣੋ:—। [ਕਹੇਗਾ ਸ਼ੁਧ=ਕਲਜਾਣ ਬਾਬਤ ਕਹੇਗਾ]। [5]ਤੇ (ਉਸਦਾ) ਪਿਤਾ ਬਿਸ਼ੰਭਰ ਦਾਸ। [6]ਜੇ ਸਿੱਖ ਤਿਆਰ ਬਰ ਤਿਆਰ (ਸਿੰਘ ਨਾ ਸਜ ਸੱਕੇ) ਹੋਵੇ ਸਿਦਕੀ ਤੇ ਆਪ ਦਾ ਮੇਲ ਬੀ ਨਾ ਹੋ ਸਕੇ (ਜੋ ਚਰਨ ਪਾਹੁਲ ਲੈ ਲਵੇ) ਤਾਂ ਇਹ ਖੇਲ (ਜੁਗਤ) ਦੱਸੋ ਕਿ ਸਿੱਖ ਚਰਨਾਂ ਦੀ ਪਾਹੁਲ ਕਿਵੇਂ ਲਵੇ ? ਭਾਵ ਇਹ ਹੈ ਕਿ ਪਾਹੁਲ ਕੇਵਲ ਗੁਰੂ ਦੇ ਸਕਦਾ ਹੈ। ਅੰਮ੍ਰਿਤ ਹੁਣ ਆਪ ਨੇ ਖਾਲਸੇ ਨੂੰ ਛਕਾਉਣ ਦੀ ਖੁੱਲ੍ਹ ਦੇ ਦਿੱਤੀ ਹੈ, ਹੁਣ ਇਹ ਦੱਸੋ ਕਿ ਜੇ ਕੋਈ ਸਿੱਖ ਹੋਵੇ ਤਾਂ ਸਿਦਕੀ, ਅੰਮ੍ਰਿਤ ਛਕ ਨ ਸਕੇ, ਆਪ ਪਾਸ ਪੁੱਜ ਨਾ ਸਕੇ ਉਹ ਚਰਨ ਪਾਹੁਲ ਕੈਸੇ ਲਵੇ। [ਬਹਾਲ=ਪੂਰੀ ਹਾਲਤ ਵਿਚ, ਮਤਲਬ ਹੈ ਤਿਆਰ ਬਰ ਤਿਆਰ ਅੰਮ੍ਰਿਤਧਾਰੀ ਸਿੰਘ]। *ਇਸ ਅੰਸੂ ਦੇ ਅੰਕ ਅੱਡ ਅੱਡ ਨੁਸਖਿਆਂ ਵਿਚ ਬਹੁਤੇ ਛੰਦਾਂ ਦੇ ਅੰਤ ਤੇ ਨਹੀਂ ਦਿੱਤੇ। ਪਰ ਏਥੇ ਅਸਾਂ ਇਨ੍ਹਾਂ ਦੀ ਤਰਤੀਬ ਠੀਕ ਕਰ ਦਿੱਤੀ ਹੈ।

†ਸੌ ਸਾਖੀ ਦੀ ਇਹ ੭੮ ਵੀਂ ਸਾਖੀ ਹੈ।

ਹੁਵੈ ਨ ਸਿਦਕੀ ਮੇਲ। ਕੈਸੇ ਪਾਹੁਲ ਚਰਨ ਕੀ ਸਿੱਖ ਬਤਾਵਹੁ ਖੇਲ[੧]?' ॥੨॥ ਸਤਿਗੁਰ ਬੋਲਿ ਸੁਨਾਇਓ[੨]ਸੁਨਹੁ ਬਿਸ਼ੈਭਰ ਰੀਤਿ।ਬਚ*ਵਿਸ਼ਵਾਸੀ ਹੋਵਨਾ ਮੋ ਪਦ ਰਾਖਹੁ ਪ੍ਰੀਤਿ[੨] ॥ ੩ ॥ [੩]ਦਸ ਅਵਤਾਰ ਗੁਰ ਏਕ ਸਮ ਜਨੋਂ ਜਾਨੈਂ ਜੋ ਮੇਰ। ਇਕਦਸ਼ਮੋ ਗੁਰ ਗ੍ਰੰਥ ਜੀ ਬਾਨੀ ਸਤਿਗੁਰ ਹੇਰਿ[੩]॥ ੪ ॥ ਧੋਇ ਰੁਮਾਲ ਗੁਰ ਗ੍ਰੰਥ ਕੋ ਪਾਹੁਲ ਲੇਵੈ ਦੇਇ[੪]। ਸਿਦਕ ਸਮਾਲੈ[੫] ਕਰਿ ਕੜਾਹ ਬਾਂਟੈ ਅਬਿਤੀ ਲੇਇ ॥ ੫ ॥ ਨਾਮ ਧਰੈ ਸਤਿਗੁਰ ਕਹੇ ਤੁਕ ਗਿਆਰਵੇਂ ਮਾਨ[੬]। ਪੱਤ ਸਿਰੇ ਅੱਖਰ ਧਰੇ ਪੁਨ ਪੁਨ ਧਰੇ ਸੁਜਾਨ[੭] ॥੬॥ [੮]ਆਸ ਗੁਰੂ ਕੀ ਮੰਤ੍ਰ ਸਿਖ ਕਾਜ ਸੰਸਾਰੀ ਕੀਨ।ਬੋਲ ਗਰੀਬੀ ਸਿੱਖ ਕਰਿ ਕੰਨਨਾਂ ਦੇਇ ਮਸਕੀਨ[੮] ॥ ੭ ॥ ਜਗ ਛੋਡੈ ਖੰਡੇ ਚਰਨ ਪਾਹੁਲ ਸਿੱਖਾਂ ਸਾਰ[੯]। ਪਾਹੁਲ ਖੰਡੇ ਹੋਇ ਜਿਸ ਚਰਨਨ ਕੀ ਨਹਿੰ ਧਾਰ[੧੦] ॥੮॥ ਚਰਨ ਪਾਹੁਲੀ ਖੰਡ ਦੋ, ਸਿਖ ਕਾ ਨਾਤਾ ਮਾਨ।ਜਹਾਂ ਨ ਹੋਵੈ ਤਹਿੰ ਕਰਹੁ ਵੈ ਤੋ ਆਪਨੀ ਸ਼ਾਨ[੧੧] ॥੯॥ ਅਧਰ ਦਸਨ ਮਹਿੰ ਭੇਦ ਨਹਿੰ ਭੇਦ ਨ ਪਿਤ ਅਰ

[੧]ਇਸਦਾ ਪ੍ਰਯਾਯ ਪਿਛਲੇ ਸਫੇ ਦੇ ਅੰਕ ੬ ਵਿਚ ਆ ਚੁਕਾ ਹੈ। [੨]ਬਚਨਾਂ ਤੇ ਭਰੋਸਾ ਰੱਖੋ ਤੇ ਮੇਰੇ ਚਰਨਾਂ ਵਿੱਚ ਪ੍ਰੀਤੀ ਰਖੋ। [੩]ਜੋ ਮੇਰੇ ਹਨ ਜਿਵੇਂ ਦਸਾਂ ਗੁਰ ਅਵਤਾਰਾਂ ਨੂੰ ਇੱਕ ਤੁੱਲ ਜਾਣਦੇ ਹਨ ਤਿਵੇਂ ਸਤਿਗੁਰਾਂ ਦੀ ਬਾਣੀ ਗੁਰੂ ਗ੍ਰੰਥ ਜੀ ਨੂੰ ਗਿਆਰਵੇਂ ਪਾਤਸ਼ਾਹ ਜਾਣਨਾ।[੪](ਅਦੀਖਜਤ)ਲਵੇ ਤੇ (ਦੀਖਜਤ) ਦੇਵੇ। [੫](ਪਾਹੁਲ ਲੈਕੇ ਫਿਰ) ਭਰੋਸਾ ਸੰਭਾਲਕੇ ਰੱਖੇ। [੬]ਗਯਾਰਵੇਂ ਸਤਿਗੁਰ (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ) ਦੀ ਕਹੀ ਤੁਕ ਤੋਂ (ਉਸ ਪਾਹੁਲ ਧਾਰੀ ਦਾ) ਨਾਮ ਧਰੇ। [੭]ਪੱਤ੍ਰੇ ਦੇ ਸਿਰੇ ਦੇ (ਸ਼ਬਦ ਦਾ ਪਹਿਲਾ) ਅੱਖਰ (ਲੈਕੇ) ਵਾਰੀ ਵਾਰੀ ਨਾਮ ਰੱਖੇ ਸੁਜਾਨ (ਗ੍ਰੰਥੀ ਸਿੰਘ)। ਪੁਨਾ ਪੁਨਾ ਤੋਂ ਭਾਵ ਹੈ ਜੇ ਬਹੁਤੇ ਸਿੱਖ ਹੋਣ ਤਾਂ। ਜਾਂ ਇਹ ਭਾਵ ਹੈ ਕਿ ਅੱਖਰ ਲੈਕੇ ਫਿਰ ਬਹੁਤੇ ਨਾਮ ਉਸ ਅੱਖਰ ਤੋਂ ਸ਼ੁਰੂ ਹੋਣ ਵਾਲੇ ਗਿਣੇ ਜਾਣ (ਤੇ ਕੁਲ ਵਿੱਚ ਦੇ ਅਗਲੇ ਨਾਵਾਂ ਦੀ ਵਿਚਾਰ ਕਰਕੇ) ਨਾਮ ਰੱਖੇ। [੮]ਗੁਰ, ਮੰਤ੍ਰ (ਦਾ ਧਾਰਣੀ) ਸਿੱਖ ਜਦ) ਸੰਸਾਰਿਕ ਕਾਰਜ ਕਰੇ ਤਾਂ ਗੁਰੂ ਦੀ ਆਸ ਤੇ ਕਰੇ ਭਾਵ ਗੁਰਮਤ ਕਰੇ। ਧੀ ਦੇਵੇ ਤਾਂ ਸਿੱਖ (ਸਹੀ) ਕਰਕੇ (ਚਾਹੇ) ਗ਼ਰੀਬ ਹੋਵੇ (ਤੇ ਗ਼ਰੀਬ ਨੂੰ ਬੀ ਦੇਕੇ, ਬਚਨ ਹਲੀਮੀ ਦਾ ਕਰੇ। ਭਾਵ ਇਹ ਕਿ ਪਾਹੁਲੀ ਸਿੱਖ ਕੰਨਿਆਂ ਪਾਹੁਲੀ ਸਿੱਖ ਨੂੰ ਦੇਵੇ, ਅਸਿੱਖ ਨੂੰ ਨਾ ਦੇਵੇ, ਗ਼ਰੀਬੀ ਅਮੀਰੀ ਨਾ ਪਰਖੇ ਪਰ ਦੀਖਜਤ ਜ਼ਰੂਰ ਦੇਖੇ ਤੇ ਹਲੀਮੀ ਵਿਚ ਵਰਤੇ। [੯]ਜਗਤ ਰੀਤੀਆਂ ਛੱਡਕੇ ਹੋ ਸਿੱਖਾ ਅੱਵਲ ਤਾਂ ਸ੍ਰੇਸ਼ਟ ਖੰਡੇ ਦੀ ਪਾਹੁਲ ਲੈ ਲਵੇ (ਨਹੀਂ ਤਾਂ) ਚਰਨ ਪਾਹੁਲ ਲਵੇ, (ਅ) ਜਗ ਛੋਡੈ=ਜਗਤ (ਦੇ ਸਾਕ ਅੰਗ) ਛੱਡੇ ਭਾਵ ਪਾਹੁਲ ਪਿੱਛੇ ਜੇ ਸਾਕ ਤਜਾਗਣੇ ਪੈਣ ਤਾਂ ਤਜਾਗੇ। [੧੦]ਜਿਸ ਨੇ ਖੰਡੇ ਦਾ ਅੰਮ੍ਰਿਤ ਛਕਿਆ ਹੋਵੇ ਓਹ ਚਰਨ ਪਾਹੁਲ ਨਾਂ ਲਵੇ। [੧੧](ਪਰ) ਚਰਨ ਪਾਹੁਲੀ ਨੂੰ ਖੰਡੇ ਦਾ ਅੰਮ੍ਰਿਤ (ਬੇਸ਼ੱਕ) ਛਕਾ ਦੇਵੇ, ਸਿੱਖੀ ਦਾ ਸੰਬੰਧ (ਦੋਹਾਂ ਵਿੱਚ ਹੈ ਇਹ ਗੱਲ) ਮੰਨੇ, ਜਿੱਥੇ (ਦੋਹਾਂ ਪਾਹੁਲਾਂ ਵਿਚੋਂ ਕੋਈ ਨਾ ਛਕੀ) ਹੋਵੇ ਓਥੇ (ਜਿਸਦਾ ਅਭਿਲਾਖੀ ਜਗਜਾਸੂ ਹੋਵੇ ਉਹ ਪਾਹੁਲ ਦੇਕੇ) ਸਿੱਖ ਕਰ ਲਓ, (ਉਹ ਸਿੱਖ ਫਿਰ) ਅਪਣੇ ਤੁੱਲ (ਸਿੱਖ ਜਾਣੇ)। *ਪਾ:—ਬਚਨ।

ਸੁਵਨ। ਤਜੈਂ ਸਿੱਖਨਾ ਕੀ ਏਕਤਾ ਪਾਹੁਲ ਭੇਨ ਨ ਤਵਨ[1] ॥੧੦॥ [2]ਬਡੋ ਲਘੂ ਕੋ ਭੇਦ ਨਹਿੰ ਸਿੱਖਨਾ ਲੇਵੈ ਸਿੱਖ। ਬਰਣ ਜਾਤ ਕੋ ਦੂਰ ਧਰਿ ਐਸੇ ਸਿੱਖ ਸੁਲੱਖ[3]॥੧੧॥ਦੇਵੈ ਲੇਵੈ ਪ੍ਰੀਤ ਕਰਿ,ਖਾਵੈ ਕਰਜ ਦੁਵਾਇ*। ਸਿੱਖੀ ਪਦ ਜੋ ਦਸ਼ਾ ਕਰਿ ਠੌਰ ਨ ਕਤਹੂੰ ਪਾਇ[4] ॥੧੨॥ ਪ੍ਰੀਤ ਨਾਮ ਕੀ,ਨਾਮ ਜਪਃ ਨਾਮ ਰਮੈ ਵਿਚ ਪ੍ਰਾਣ[5]। ਨਾਮ ਉਪਦੇਸੈ ਨਾਮ ਸੁਖ ਸਖਾ ਸਾਚਲਾ ਨਾਮ[6] ॥੧੩॥ ਜੀਵਨ ਜਾਕਾ ਧਰਮ ਹਿਤ ਚਲਨਾ ਗੁਰ ਕੀ ਰੀਤ।ਭੋਜਨ ਜਾਂਕਾ ਦੇਹ ਹਿਤ, ਰਹੈ ਵੈਰਾਗੀ ਮੀਤ[7] ॥੧੪॥ ਜਸੋਂ ਰਾਹੀ ਪ੍ਰਦੇਸ਼ ਜਾਇ ਨਿਤ ਮਾਰਗ ਕੀ ਆਸ[8]। ਤਿਉਂ ਆਤਮ ਹਿਤ ਆਚਰੈ ਰਹੀਏ ਚਿੱਤ ਉਦਾਸ[9] ॥੧੫॥ ਸੁਨੋ ਸਖਾ ! ਚਿਤ ਲਾਇਕੈ ਚਲਨੇ ਕੇਰੀ ਪ੍ਰੀਤ[10]। ਮੋਹਿ ਤੁਹਿ ਸਭਿ ਚਲੈਂਗੇ, ਚਲਨ ਨ ਕੋਈ ਰੀਤ[11] ॥੧੬॥ ਇਹ ਬੈਰਾਗ ਹਿਤ

---

[1](ਹੁਣ ਦੱਸਦੇ ਹਨ ਕਿ ਅੰਮ੍ਰਿਤਧਾਰੀਆਂ ਦਾ ਆਪੋ ਵਿੱਚ ਵਡਿਆਈ, ਛੁਟਿਆਈ, ਜਾਤ ਜਨਮ ਕਰਕੇ ਕੋਈ ਫਰਕ ਨਾ ਰਹੇ) ਜਿਵੇਂ ਹੋਠਾਂ ਦੰਦਾਂ ਵਿੱਚ ਫਰਕ ਨਹੀਂ, ਪਿਤਾ ਤੇ ਪੁੱਤ੍ਰ ਵਿੱਚ ਫਰਕ ਨਹੀਂ ਹੈ, ਤਿਵੇਂ ਉਨ੍ਹਾਂ ਵਿੱਚ ਸਿੱਖਨਾ ਦੀ ਏਕਤਾ ਹੈ ਤੇ ਪਾਹੁਲ ਦਾ ਭੇਦ ਭੀ ਨਹੀਂ। [2](ਇਸ ਕਰਕੇ ਉਨ੍ਹਾਂ ਵਿੱਚ) ਵੱਡੇ ਛੋਟੇ ਦਾ(ਅਮੀਰੀ ਗ਼ਰੀਬੀ ਕਰਕੇ) ਕੋਈ ਫਰਕ ਨਹੀਂ, ਵਰਣ ਤੇ ਜਾਤ (ਦੇ ਫਰਕ) ਨੂੰ (ਵੀ) ਦੂਰ ਕਰ ਦਿਓ, ਜੋ ਸਿੱਖਜਾ ਤੇ (ਦੀਖਜਾ=ਖੰਡੇ ਦਾ ਅੰਮ੍ਰਿਤ ਲੈ) ਲਵੇ ਸੋ ਸਿੱਖ ਹੈ। ਐਸੇ ਸਿੱਖ (ਸੁਲੱਖਜ=ਪੂਰੇ ਲੱਛਣਾਂ ਵਾਲੇ=) ਆਦਰਸ਼ਕ ਸਿੱਖ ਹੈਨ। (ਅ) ਸੁਲੱਖਣੇ ਸਿੱਖ ਹਨ। (ਏ) ਐਸੇ ਨੂੰ ਸਿੱਖ ਸਮਝੋ। ਭਾਵ ਇਹ ਹੈ ਕਿ ਅੰਮ੍ਰਿਤ ਧਾਰੀਆਂ ਵਿੱਚ ਜੋ ਫਰਕ ਜਾਤ ਜਨਮ ਅਮੀਰੀ ਗ਼ਰੀਬੀ ਦਾ ਹੈ ਉਹ ਫਰਕ ਨਾ ਸਮਝਿਆ ਜਾਵੇ, ਸਗੋਂ ਪਿਤਾ ਪੁੱਤ੍ਰ ਦੀ ਏਕਤਾ ਯਾ ਇੱਕ ਸਰੀਰ ਦੇ ਅੰਗ ਹੋਣ ਕਰਕੇ 'ਅੰਗ ਅੰਗੀ' ਭਾਵ ਦੀ ਏਕਤਾ ਸਮਝੀ ਜਾਵੇ। [3]ਦੇਣ ਲੈਣ ਪ੍ਰੀਤ ਨਾਲ ਕਰੇ। ਜੇ ਕਰਜ਼ ਲੈਕੇ ਖਾਵੇ ਤਾਂ(ਮੁੜਕੇ) ਅਦਾ ਕਰੇ। ਅਸਲ ਪਾਠ'ਕਰਜ ਦੁਵਾਇ' ਹੀ ਹੈ। ਗੁ:ਪ੍ਰ:ਸੂ:ਵਿਚ ਅਕਸਰ ਪਾਠ ਹੈ 'ਕਰੈ ਦੁਵਾਇ' ਪਰ ਅਗਲੀ ਤੁਕ ਦੱਸਦੀ ਹੈ ਕਿ ਪਾਠ 'ਕਰਜ ਦੁਵਾਇ' ਠੀਕ ਹੈ। ਸਿੱਖੀ ਪਦ ਤੇ (ਖੜੋਤਾ ਹੋਇਆ) ਦਸ਼ਾ ਕਰੇ ਉਸ ਨੂੰ ਠੌਰ ਕਿਤੇ ਨਹੀਂ ਮਿਲਦੀ। [5]ਪ੍ਰਾਣਾਂ ਵਿਚ ਨਾਮ ਰਮੇ ਯਾ ਰਚ ਜਾਵੇ, ਯਥਾ:—ਏਕੁ ਸਬਦੁ ਮੇਰੇ ਪ੍ਰਾਨਿ ਬਸਤੁ ਹੈ। [6]ਨਾਮ ਦਾ ਹੀ ਉਪਦੇਸ਼ ਦੇਵੇ,ਨਾਮ ਦਾ ਹੀ ਸੁਖ ਮਾਣੇ,ਸੱਚਾ ਮਿੱਤ੍ਰ ਨਾਮ ਹੀ ਹੈ।[7]ਜਿਸਦਾ ਜੀਵਨ ਧਰਮ ਲਈ ਹੈ, ਤੇ ਚਲਨ ਜਿਸਦਾ ਗੁਰੂ ਰੀਤੀ ਪਰ ਹੈ, ਜੋ ਭੋਜਨ(ਭੋਗਾਂ ਲਈ ਨਹੀਂ ਪਰ) ਦੇਹ (ਰਖਜਾ) ਲਈ ਕਰਦਾ ਹੈ, ਤੇ ਜੋ ਵੈਰਾਗ ਵਿਚ ਰਹਿੰਦਾ ਹੈ, ਹੇ ਮਿਤ੍ਰ! [8]ਉਸਨੂੰ ਸਦਾ ਹੀ ਸਫਰ ਦੀ ਤਾਂਘ ਰਹਿੰਦੀ ਹੈ। [9]ਤਿਵੇਂ ਆਤਮਾਂ ਦੀ ਪ੍ਰਾਪਤੀ ਵਾਸਤੇ ਹੀ ਵਿਚਰੀਏ (ਯਾ, ਕਰਮ ਕਰੇ) ਤੇ ਚਿੱਤੋਂ ਉਦਾਸ ਰਹੀਏ। [10]ਚਲਣ ਵਿਚ ਹੀ ਪ੍ਰੀਤ ਰੱਖੇ। [11]ਚਲਣ ਤੋਂ ਖਾਲੀ ਕੋਈ ਨਹੀਂ, ਭਾਵ ਸਭ ਚੱਲਣਗੇ। [ਸੰਸ:, ਰਿਕ੍ਤ। ਹਿੰ:, ਰੀਤਾ=ਸੱਖਣਾ]। *ਪਾ:—ਕਰੈ ਦਵਾਇ।

ਕਹਿਨ ਹੈ ਨਹਿ ਆਵਨ ਨਹਿ ਜਾਇ[1]। [2]ਅਪਨੀ ਵਾਸ਼ਨ ਆਪ ਮਹਿ ਸਮ ਸੁਪਨੇ ਮਿਲਿ ਜਾਇ ॥੧੭॥ ਆਦਿ ਅੰਤ ਜਿਉਂ ਨੀਂਦ ਮਹਿ ਆਤਮ ਜਾਨੋ ਭਾਇ[3]। ਇਹੀ ਜੋਗ ਕੀ ਰੀਤਿ ਹੈ ਮੈਂ ਤੁਹਿ ਕਹੀ ਬਨਾਇ[4] ॥੧੮॥ ਪੰਚ ਅਰਦਾਸਾਂ ਜੋਗ ਕੀ ਸੋਹੰ ਹੰਸਾ ਹੋਤ[5]। ਕੁੰਡਲੀ ਪ੍ਰਾਣ ਅਪਾਨ ਕੋ ਸਤਿਗੁਰ ਰਾਖੈ ਚੇਤ[6] ॥ ੧੯ ॥ ਅਨਹਦ ਉਠੈ ਝੁਣਕਾਰ ਜਬਿ ਸਤਿਗੁਰ ਨਾਮ ਚਿਤਾਰ[7]। ਗੁਹਯ ਧਯਾਨ ਗੁਰ ਗਯਾਨ ਮੈਂ ਚੌਥੀ ਲੀਜੈ ਧਾਰ[8] ॥੨੦॥ ਚਾਰ ਪਦਾਰਥ ਹਾਥ ਗੁਰ ਪੰਜਵੀਂ ਇਹ ਅਰਦਾਸ[9]। ਪੂਰਨ ਪੂਰੀ

---

[1]ਇਹ (ਗਲ) ਵੈਰਾਗ (ਕਰਾਉਣ) ਲਈ ਕਹੀਦੀ ਹੈ, (ਅਸਲ ਵਿਚ ਤਾਂ) ਆਉਣਾ ਜਾਣਾ ਹੈ ਹੀ ਨਹੀਂ। [2](ਗਿਆਨ ਹੋਣ ਤੇ) ਸੁਪਨੇ ਵਾਂਙੂ ਅਪਣੀਆਂ ਵਾਸ਼ਨਾਂ ਅਪਣੇ ਵਿਚ ਹੀ ਸਮਾ ਜਾਂਦੀਆਂ ਹਨ। ਜਿਵੇਂ ਨੀਂਦ ਦੇ ਸ਼ੁਰੂ ਹੋਣ ਤੋਂ ਪਹਿਲਾਂ ਜਾਗ੍ਰਤ ਸੀ, ਨੀਂਦ ਖੁਲ੍ਹਿਆਂ ਫਿਰ ਜਾਗ੍ਰਤ ਹੀ ਹੈ ਤਿਵੇਂ ਜਗਤ ਰੂਪੀ ਸੁਪਨੇ ਦੇ ਆਦਿ ਤੇ ਅੰਤ ਵਿਚ ਇਕ ਆਤਮਾ ਹੀ ਜਾਣੋ। (ਅ) ਨੀਂਦਰ ਵਿਚ (ਉਪਜੀਆਂ) ਸੁਪਨੇ ਦੀਆਂ ਵਾਸ਼ਨਾਂ (ਜਾਗ ਪੈਣ ਨਾਲ) ਆਪੇ ਅਪਣੇ ਵਿਚ ਸਮਾ ਜਾਂਦੀਆਂ ਹਨ, ਇਸੇ ਤਰ੍ਹਾਂ (ਵਿੱਦਯਾ ਰੂਪੀ ਨੀਂਦ ਦੇ) ਆਦਿ ਅੰਤ ਵਿਚ (ਇਕੋ) ਆਤਮ ਭਾਵ ਹੀ ਹੈ। ਜਿਵੇਂ ਜਾਗ੍ਰਤ ਵਿਚ ਸੁਪਨੇ ਦੀ ਰਚਨਾ ਨਹੀਂ ਸੀ, ਜਦ ਨੀਂਦ ਆਈ ਤਾਂ ਸੁਪਨੇ ਦੀ ਰਚਨਾ ਰਚੀ ਗਈ, ਜਦ ਫੇਰ ਜਾਗ੍ਰਤ ਹੋ ਆਈ ਤਾਂ ਓਹ ਰਚਨਾ ਹੈ ਨਹੀਂ। ਤਿਵੇਂ ਅਵਿਦਯਾ ਰੂਪੀ ਨੀਂਦ ਦੇ ਕਾਰਨ ਆਤਮਾ ਵਿਚ ਵਾਸ਼ਨਾ ਪ੍ਰਗਟ ਹੋ ਭਾਸੀਆਂ, ਜਦ ਆਤਮ ਗ੍ਰਿਆਨ ਰੂਪੀ ਜਾਗ੍ਰਤ ਹੋ ਆਈ ਤਾਂ ਓਹ ਵਾਸ਼ਨਾ ਆਪਣੇ ਕਾਰਨ ਵਿਦਯਾ ਵਿਚ ਲੀਨ ਹੋ ਗਈਆਂ। [3]ਪਹਿਲੇ ਗਿਆਨ ਦੀ ਰੀਤਿ ਦੱਸੀ ਸੀ ਹੁਣ ਕਹਿੰਦੇ ਹਨ ਕਿ ਯੋਗ ਦੀ ਰੀਤੀ ਭੀ ਇਹੋ ਹੈ। ਅੱਗੇ ਜੋਗ ਦੀਆਂ ਅਰਦਾਸਾਂ ਕਹਿਣਗੇ। [4]ਪੰਜ ਜੋਗ ਦੀਆਂ ਅਰਦਾਸਾਂ ਹਨ। (ਪਹਿਲੀ ਹੈ) ਸੋਹੰ ਹੰਸਾ (ਦੇ ਜਾਪ) ਲਈ। [ਸੋਹੰ ਹੰਸਾ=ਉਹ ਮੈਂ ਹਾਂ, ਮੈਂ ਉਹ ਹਾਂ]। [5](ਦੂਜੀ ਅਰਦਾਸ ਕਰੋ ਕਿ ਹੇ) ਸਤਿਗੁਰ ਜੀ! ਪ੍ਰਾਣ ਅਪਾਨ (ਦੇ ਅਭ੍ਯਾਸ ਦੇ ਵਿਘਨਾਂ ਤੋਂ) ਰੱਖਯਾ ਕਰੋ ਤੇ ਕੁੰਡਲਨੀ ਜਾਗ ਪਵੇ। [ਚੇਤ= ਜਾਗ ਪਵੇ]। [6](ਤੀਜੀ ਅਰਦਾਸ:—ਹੇ ਸਤਿਗੁਰ!) ਜਦੋਂ ਅਨਹਦ ਦੀ ਝੁਨਕਾਰ ਉਠੇ (ਤਾਂ ਭੀ ਮੈਂ) ਸਤਿਗੁਰ ਦੇ ਨਾਮ ਦੀ ਯਾਦ ਵਿਚ ਰਹਾਂ। ਸੂਚਨਾ—ਕੰਨਾਂ ਦੀ ਘ੍ਹੂੰ ਘ੍ਹੂੰ ਲਈ ਇਹ ਅਰਦਾਸ ਨਹੀਂ ਹੈ ਕਿਉਂਕਿ ਉਹ ਤਾਂ ਕੇਵਲ ਕੰਨ ਮੁੰਦਣ ਨਾਲ ਸੁਣਾਈ ਪਈ ਦੇਂਦੀ ਹੈ, ਉਸ ਲਈ ਯਤਨ ਤੇ ਅਰਦਾਸ ਦੀ ਕੀ ਲੋੜ ਹੈ? ਇਹ ਤਾਂ ਕੁੰਡਲੀ ਦੇ (ਸੁਲਛਨ) ਮਗਰੋਂ ਦੱਸ ਰਹੇ ਹਨ। [ਦੇਖੋ ਗੁਰੂ ਗ੍ਰੰਥ ਕੋਸ਼ ਖਾਲਸਾ ਟ੍ਰੈ: ਸੁ: ਵਾਲਾ ਪਦ 'ਅਨਹਦ' ਤੇ 'ਸ਼ਬਦ' ੬. ੭]। [7]ਚੌਥੀ (ਅਰਦਾਸ ਇਹ) ਕਰੀਏ ਕਿ ਹੇ ਗੁਰੋ ਗੁਪਤ ਧਯਾਨ ਤੇ ਗੁਪਤ ਸਿਆਣ (ਗਯਾਨ ਵਿਚ ਆਪ ਸਹਾਈ ਹੋਵੋ)। ਸੂਚਨਾ—ਗੁਹਯ ਤੋਂ ਭਾਵ ਪ੍ਰਮਾਤਮਾ ਦਾ ਜਾਪਦਾ ਹੈ ਜੋ ਗੁਪਤ ਤੋਂ ਗੁਪਤ ਹੈ। [8]ਪੰਜਵੀਂ (ਅਰਦਾਸ ਇਹ ਹੈ ਕਿ) ਹੇ ਗੁਰੋ ਚਾਰ ਪਦਾਰਥ ਮੇਰੇ ਹੱਥ ਕਰ ਦਿਓ।

ਪਾਇਰੀ ਛੇਵੀਂ ਛਦਮ ਪ੍ਰਕਾਸ਼[1] ॥੨੧॥ ਸੱਤਵੀਂ ਸ਼ਰਨੀ ਆਇ ਪਰ ਸਤਿ-ਗੁਰ ਪੂਰੀ ਪਾਇ[2]। ਅੱਠਵੀਂ ਮਾਲਾ ਫੇਰੀਏ ਸਾਸ ਸਾਸ ਗੁਰ ਧ੍ਯਾਇ[3] ॥ ੨੨॥ ਨਾਵੀਂ ਨਿਤ ਗੁਰ ਸੇਵਨੇ ਨਰਕ ਨਿਵਾਰਨਿ ਜੋਗੁ[4]। ਦਸਮੀ ਦਰਗਹ ਨ ਹੋਇਯੇ ਸ਼ਾਂਤਿ ਯੋਗ ਮੈਂ ਹੋਗੁ[5] ॥੨੩॥ ਸਿੱਖਾ ਭਰਮ ਨ ਕੀਜੀਏ

---

[1](ਛੇਵੀਂ ਅਰਦਾਸ ਇਹ ਕਰੇ ਕਿ ਹੇ ਗੁਰੋ! ਮਾਯਾ ਦੇ) ਛਲ (ਮੇਰੇ ਤੇ) ਪ੍ਰਕਾਸ਼ ਕਰੀ ਰੱਖੋ। (ਇਸ ਅਰਦਾਸ ਨਾਲ) ਪੂਰਨ ਅਕਾਲ ਪੁਰਖ) ਪੂਰੀ ਪਾਏਗਾ। ਭਾਵ, ਗੁਹਜ ਗ੍ਯਾਨ ਹੋ ਜਾਣ ਤੇ ਭੀ ਭਾਵੇਂ ਗ੍ਯਾਨ ਪੂਰਾ ਅਗ੍ਯਾਨ ਨਹੀਂ ਹੋ ਜਾਂਦਾ ਪਰ ਕੁਸੰਗ ਅਤੇ ਸਾਵਧਾਨ ਨਾ ਰਹਿਣ ਨਾਲ ਗ੍ਯਾਨ ਸਿਥਲਤਾ ਹੋ ਜਾਂਦੀ ਹੈ। ਇਹ ਅਰਦਾਸ ਏਸ ਸਿਥਲਤਾ ਤੋਂ ਬਚਣ ਲਈ ਹੈ ਕਿ ਹੁਣ ਦੱਬ ਪੂਰੀ ਪਾਵੇ, ਗ੍ਯਾਨ ਦੀ ਸਫਲਤਾ ਹੋਵੇ। ਮਾਯਾ ਕਿਸੇ ਛਲ ਨਾਲ ਗ੍ਯਾਨ ਸਿਥਲਤਾ ਨਾ ਕਰ ਦੇਵੇ। ਸੂਚਨਾ—ਗ੍ਯਾਨੀ ਗ੍ਯਾਨ ਪਾਕੇ ਸਫਲ ਗ੍ਯਾਨੀ ਤਾਂ ਹੀ ਹੋ ਸਕਦਾ ਹੈ ਜੇ ਭਗਤੀ ਦੀ ਵਰਤਣ ਤੇ ਸ੍ਰੇਸ਼ਟਾਚਾਰ ਦਾ ਕਰਤੱਵਜ ਰੱਖੇ,ਇਸ ਲਈ ਹੁਣ ਓਹ ਅਰਦਾਸਾਂ ਦੱਸਦੇ ਹਨ ਜੋ ਗ੍ਯਾਨੀ ਵਿਚ ਭਗਤੀ ਭਾਵ ਕਾਇਮ ਦੱਖਣ ਵਾਲੀਆਂ ਹਨ ਤੇ ਜੱਗ੍ਯਾਸੂ ਨੂੰ ਸਿਰੇ ਚਾੜ੍ਹਨ ਵਾਲੀਆਂ ਹਨ। [2]ਸੱਤਵੀਂ, ਪੂਰੀ (ਗ੍ਯਾਨ ਅਵਸਥਾ) ਪਾਕੇ (ਬੀ) ਸਤਿਗੁਰੂ ਦੀ ਸ਼ਰਨ ਪਏ ਰਹਿਣ (ਦੀ ਅਰਦਾਸ ਕਰੇ)। (ਅ) (ਹੇ ਸਿੱਖ! ਗੁਹਜ ਗ੍ਯਾਨੀ ਹੋਕੇ ਭੀ) ਸਤਿਗੁਰੂ ਦੀ ਸ਼ਰਨੀ ਆਕੇ ਪਉ (ਤੇ ਨਿਤ ਅਰਦਾਸ ਕਰ ਕਿ ਮੇਰੀ) ਪੂਰੀ ਪਾਓ, ਭਾਵ ਗ੍ਯਾਨ ਸਫਲਤਾ ਬਖਸ਼ੇ। (ਏ) ਜੱਗ੍ਯਾਸੂ ਅਰਦਾਸ ਕਰੇ ਮੈਨੂੰ ਸ਼ਰਨ ਵਿਚ ਲਓ ਤੇ ਪੂਰੀ ਪਾਓ। [3]('ਗ੍ਯਾਨੀ ਹੋਕੇ ਭੀ ਨਾਮ ਦਾ ਅਭ੍ਯਾਸ' ਨਾ ਛੇੜੇ ਇਸ ਲਈ ਫੁਰਮਾਉਂਦੇ ਹਨ ਕਿ) ਅੱਠਵੀਂ (ਅਰਦਾਸ ਇਹ ਕਰੇ ਕਿ) ਮੈਂ ਸ੍ਵਾਸ ਸ੍ਵਾਸ ਗੁਰੂ ਜੀ ਦੇ ਨਾਮ ਜਪਣ ਰੂਪੀ ਮਾਲਾ ਫੇਰਾਂ। (ਅ) ਭਾਵ ਸ਼ਰਨ ਆਯਾ ਜਗ੍ਯਾਸੂ ਹੁਣ ਨਾਮ ਜਪਣ ਲਈ ਅਰਦਾਸ ਕਰੇ ਤੇ ਸ੍ਵਾਸ ਸ੍ਵਾਸ ਨਾਮ ਜਪੇ ਤੇ (ਜੇ ਆਲਸ ਪਵੇ ਤਾਂ) ਮਾਲਾ ਫੇਰਕੇ ਨਾਮ ਜਪੇ। [4]ਨਾਵੀਂ (ਅਰਦਾਸ ਇਹ ਹੈ ਕਿ) ਨਰਕ ਨਿਵਾਰਣ ਜੋਗ ਸਤਿਗੁਰੂ ਜੀ ਨੂੰ ਨਿੱਤ ਮੈਂ ਸੇਵਾਂ ਭਾਵ ਇਹ ਕਿ ਗ੍ਯਾਨੀ ਭੀ ਨਾਮ ਵਿਚ ਵਸਦਾ ਹੋਇਆ ਗੁਰ ਨਾਨਕ ਦੇਵ ਜੀ ਦੀ ਟੇਕ ਧਾਰੇ ਤੇ ਨਿਜ ਨੂੰ ਉਹਨਾਂ ਦੇ ਸੇਵਕ ਭਾਵ ਵਿਚ ਰੱਖੇ, ਜਿਵੇਂ ਕਾਈ ਬੁੱਢਾ ਤੇ ਭਾਈ ਗੁਰਦਾਸ ਆਦਿਕਾਂ ਨੇ ਕੀਤਾ ਹੈ। [5]ਦਸਵੀਂ (ਅਰਦਾਸ ਇਹ ਕਰੇ ਕਿ ਹੇ ਗੁਰੋ) (ਸੰਸਾਰ ਤੋਂ ਆ ਰਹੀ ਈਰਖਾ, ਤ੍ਰਿਸ਼ਨਾ ਆਦਿ ਅਗਨੀ) ਨਾਲ (ਮੈਂ) ਦਰਗਹ ਨਾਂ ਹੋਵਾਂ, (ਮੈਂ ਅੰਦਰੋਂ ਆਪ ਨਾਲ) ਜੁੜਿਆ ਰਹਾਂ (ਤੇ ਵਰਤੋਂ ਮੇਰੀ) ਸ਼ਾਂਤਿ ਦੀ ਹੋਵੇ। ਭਾਵ—ਸਫਲ ਗ੍ਯਾਨੀ—ਦ੍ਰੁਹਮ ਗ੍ਯਾਨੀ ਪਰਉਪਕਾਰ ਉਮਾਹਾ—ਦੇ ਮਹਾਂ ਵਾਕ ਅਨੁਸਾਰ ਜਦ ਜਗਤ ਜਲੰਦੇ ਨੂੰ ਨਾਮ ਦਾਨ ਦੇਵੇਗਾ ਤਾਂ ਸੰਸਾਰ ਵਲੋਂ ਕਈ ਅਗਨੀਆਂ ਆਉਣਗੀਆਂ। ਵਾਹ ਗ੍ਯਾਨੀ ਆਦਿਕ ਈਰਖਾ ਦੇ ਚੰਗਾਰੇ ਸੱਟਣਗੇ, ਸੰਸਾਰ ਦੇ ਪਦਾਰਥ ਤ੍ਰਿਸ਼ਨਾ ਦਾ ਸੋਕ ਲੈਕੇ ਆਉਣਗੇ ਤਦ ਅੰਦਰੋਂ ਸਾਈਂ ਨਾਲ ਜੁੜੇ ਰਹਿਣਾ ਤੇ ਦ੍ਵੈਖੀਆਂ ਆਦਿਕਾਂ ਨਾਲ ਸ਼ਾਂਤਿ ਨਾਲ ਵਰਤਣਾ ਲੋੜੀਏ, ਇਸ ਦਾਤ ਲਈ ਗੁਰੂ ਮੁਹਰੇ ਅਰਦਾਸ ਕਰੇ।

ਬੁੱਧਿ ਰਾਖੀਏ ਠੌਰ[1]। ਰਾਖਾ ਸਤਿਗੁਰ ਸਿੱਖ ਕਾ ਜਸੈਂ ਅਚਾਰ ਹਿਤ ਔਰ[2] ॥ ੨੪ ॥ ਬਾਲੀ ਬਿਹਾਏ ਗੁਰੂ ਢਿਗ[3], ਤੋਰੇ ਗੁਰੂ ਨਿਬਾਹ[4]। ਬਚਨ ਮਾਨ ਹਿਤ ਪੰਦ੍ਰਵੀ[5], ਦੀਨਾ ਸਤਿਗੁਰ ਰਾਹ[6] ॥ ੨੫ ॥ ਮਾਨਦੇਇ[7], ਕੁਲਕੀ ਰਹੈਂ[8], ਬਨੈਂ ਸੈਂਈਧੀ ਸੰਤ[9]। ਬ੍ਰਿੱਤ ਨਿਵੈਂ[10] ਚਿਤ ਸ਼ੁੱਧ ਗ੍ਰਿਹ[11], ਇਹੀ ਖੁਬ ਕਲਕੰਤ[12]

[1](ਯਾਰਵੀਂ–)ਹੇ ਸਿੱਖ! (ਕਦੇ) ਭਰਮ ਨਾਂ ਕਰੀਏ (ਪਰ ਜੇ ਕਦੇ ਮਤ ਭਰਮ ਵਿਚ ਜਾਵੇ ਤਾਂ ਅਰਦਾਸ ਕਰੀਏ ਕਿ ਹੇ ਗੁਰੋ) ਮੇਰੀ ਬੁੱਧੀ ਨੂੰ (ਆਪਣੀ) ਟੇਕ ਤੇ ਰੱਖੀਏ। [2](ਬਾਰ੍ਹਵੀਂ) ਜਿਵੇਂ (ਔਰ=) ਇਤਰ ਲੋਕਾਂ ਦਾ ਹਿਤ ਆਪਣੇ ਕਰਤੱਵਜ ਉਤੇ ਹੈ, (ਤਿਵੇਂ ਹੀ ਸਤਿਗੁਰ ਮੇਰੀ ਟੇਕ ਆਪਣੀ ਕਰਨੀ ਕਰਤੂਤ ਤੇ ਨਹੀਂ, ਮੇਰੇ ਤਾਂ ਕੇਵਲ ਸਤਿਗੁਰ ਜੀ ਆਪ ਰੱਖਸ਼ਕ ਹੋ, (ਮੇਰੀ ਰੱਖਿਆ ਕਰੋ)। (ਅ) 'ਔਰ' ਦਾ ਅਰਥ 'ਰਾਈ' ਭੀ ਕਰਦੇ ਹਨ। ਫਿਰ ਅਰਥ ਲਗੇਗਾ:– ਜਿਵੇਂ ਰਾਈ ਅਚਾਰ ਦੀ ਹਿਤ ਨਾਲ ਰਖਜਾ ਕਰਦੀ ਹੈ ਤਿਵੇਂ ਸਤਿਗੁਰ ਜੀਓ ਸਿਖ ਦੇ ਰਾਖੇ ਬਣੋ। [3](ਤੇਰ੍ਹਵੀਂ ਅਰਦਾਸ–) ਬੱਚਿਆਂ ਵਾਙੂੰ ਗੁਰੂ ਸਮੀਪ ਰਹਿੰਦਿਆਂ ਮੇਰੀ ਉਮਰਾ ਬੀਤੇ, ਭਾਵ ਇਹ ਹੈ–'ਪਾਇਓ ਬਾਲ ਦੁਧਿ ਸੁਖੁ'। (ਅ) ਕਿਤੇ ਪਾਠਾਂਤ੍ਰ ਹੈ 'ਬਲੀ ਬਹਾਏ ਗੁਰ ਬਿਨ' ਤਾਂ ਅਰਥ ਐਉਂ ਲੱਗੇਗਾ–(ਦੇਵੀ ਦੇਉਤਿਆਂ ਨੂੰ) ਬਲੀਆਂ ਦੇਣੀਆਂ ਛੱਡ ਦੇਵੇ ਤੇ ਗੁਰੂ ਅੱਗੇ (ਬਿਨ=) ਬਿਨਤੀ ਕਰੇ। (ਏ) ਗੁਰੂ ਤੋਂ ਬਿਨਾ (ਹੋਰ ਦੇਵਾਂ ਨੂੰ)ਭੇਟਾ ਦੇਣੀਆਂ ਛੱਡ ਦੇਵੇ। [4]ਚਉਧਵੀਂ–ਹੇ ਗੁਰੋ ਮੇਰਾ ਨਿਬਾਹ ਤੇਰੇ, ਭਾਵੇਹ ਕਿ ਕਿਸੇ ਦਾ ਮੁਹਤਾਜ ਨਾਂ ਕਰੇ। [5]ਪੰਦ੍ਰਵੀਂ–(ਅਰਦਾਸ:–ਹੇ ਗੁਰੋ)ਆਪ ਦੇ ਬਚਨ ਮੰਨਣ ਵਿਚ ਹੀ ਮੇਰਾ ਪ੍ਰੇਮ ਹੋਵੇ। [6]ਸੋਲ੍ਹਵੀਂ–ਆਪ ਦੇ ਦੱਸੇ ਰਾਹ (ਅਰਥਾਤ ਸਿੱਖੀ ਮਾਰਗ ਵਿਚ ਮੈਂ) ਨਿੰਮ੍ਰੀ ਭੂਤ ਹੋਵਾਂ [ਦੀਨ=ਦੀਨ ਹੋਵਾਂ] (ਇਹ ਵਰਤੋਂ ਦੀ ਗ਼ਰੀਬੀ ਹੈ ਦਿਲ ਦੀ ਅੱਗੇ ਆਵੇਗੀ ਦੇਖੋ ੨੦ਵੀਂ ਅਰਦਾਸ)। [7]ਸਤਾਰ੍ਹਵੀਂ–ਹੇ ਗੁਰੋ (ਆਪ ਹੀ ਮੈਨੂੰ ਦੀਨ ਦੁਨੀ ਵਿਚ) ਮਾਣ ਦਿਓ। [8](ਅਠਾਰਵੀਂ)–(ਹੇ ਗੁਰੋ) ਕੁਲ ਵਿਚ ਮੇਰੀ (ਅਬਰੋ ਬਣੀ ਰਹੇ। (ਅ) ਮੇਰੀ ਕੁਲ ਦੀ ਆਬਰੋ ਬਣੀ ਰਹੇ। [9]ਉਨੀਵੀਂ –ਮੇਰੇ ਸੈਂਈਧੀ ਸੰਤ ਬਣ ਜਾਵਣ, ਭਾਵ ਗੁਰਮੁਖ ਬਣ ਜਾਣ। (ਅ) ਗੁਰਮੁਖ ਹੋਕ ਮੇਰੇ ਸੈਂਈਧੀ ਬਣ ਜਾਣ। [10](ਵੀਹਵੀਂ)–(ਹੇ ਗੁਰੋ ਮੇਰੀ) ਬ੍ਰਿਤੀ ਨਿਉਂ ਜਾਵੇ ਭਾਵ ਦਿਲ ਵਿਚ ਗ਼ਰੀਬੀ ਵੱਸੇ। [11](ਇੱਕੀਵੀਂ,–ਸ਼ੁੱਧ ਘਰ ਵਿਚ ਮੇਰੀ ਇਸਥਿਤੀ ਹੋਵੇ। ਭਾਵ ਅੰਤਹਕਰਣ ਮਲ ਤੇ ਵਿਖਜੇਪ ਤੋਂ ਰਹਿਤ ਹੋ ਜਾਵੇ। (ਅ) ਮੇਰੇ ਘਰ ਵਿਚ ਸ਼ੁੱਧੀ ਟਿਕੀ ਰਹੇ। ਭਾਵ ਮੇਰਾ ਘਰ ਸ਼ੁੱਧ ਤੇ (ਬਾਣੀ ਨਾਮ) ਨਾਲ ਪਵਿੱਤ੍ਰ ਰਹੇ। [12](ਬਾਈਵੀਂ)–(ਹੇ ਗੁਰੋ) ਇਸ ਲੋਕ ਵਿਚ ਵਾਹਿਗੁਰੂ ਦੀ ਸੁੰਦਰਤਾ ਹੀ ਰੰਗੀ ਲੱਗੇ, ਭਾਵ ਇਹ ਕਿ ਇਲਾਹੀ ਸੁੰਦਰਤਾ ਹੀ ਪਿਆਰੀ ਲੱਗੇ। [ਇਹੀ=ਇਸੀ ਲੋਕ ਵਿਚ, ਯਥਾ:–ਇਹਾਮੁਤ੍ਰ=ਲੋਕ ਤੇ ਪ੍ਰਲੋਕ। ਕਲ=ਸੁੰਦਰਤਾ। ਕੰਤ=ਪਤੀ=ਵਾਹਿਗੁਰੂ। ਖੁਬ=ਰੰਗਾ]। (ਅ) (ਇਹੀ=) ਜੋ ਪਿੱਛੇ ਕਹੀ ਹੈ ਇਤੀ ਖੁਬ ਕਲਕੇ, ਭਾਵ ਇਤੀ ਜੱਥ ਸਮੱ ਖੁਬ ਕਲਕੇ=ਗਰਮ ਹੋਵੇ, ਬੀਰ ਰਸੀ ਹੋਵੇ, ਕਿਉਂਕਿ ਅੱਗੇ ਹੁਣ ਬੀਰ ਰਸੀ ਅਰਦਾਸਾਂ ਚੱਲਣੀਆਂ ਹਨ। (ਏ) (ਇਹੀ=) ਮੇਰਾ ਸਰੀਰ (ਖੁਬ=) ਵਿਕਾਰ ਹੀਨ ਹੋਕੇ (ਕਲਕੰਤ=) ਚਮਕੇ।

॥ ੨੬ ॥ ਤੇਵੀ ਤਰਗਸ ਗੁਰੂ ਕਾ[1] ਚੌਵੀ ਕਟਾਰੀ ਸਿੱਧ[2]। ਪਚਵੀਂ ਪਤ ਸਿਉਂ ਗੁਰੂ ਥਿਰ[3]* ਛੱਬੀ ਗੁਰ ਢਿਗ ਬ੍ਰਿੱਧ[4] ॥ ੨੭ ॥ [5]ਇਕ ਸੌ ਇਕ ਅਰਦਾਸ ਕਰਿ, ਸੌ ਬਰਸਾਂ ਕੇ ਦੋਖ। ਗੁਰੂ ਗਵਾਵੈ ਸਿਖ ਕੇ[5], ਪਾਵੈ ਗੁਰ ਪਦ ਮੋਖ[6] ॥੨੮॥† ਸੋ ਅਰਦਾਸੀਆ ਜੋਗ ਹੈ ਤਾਂਕੇ[7] ਪੂਜੈ ਪਾਇ। ਸਿੱਖ ਸੁਖੀ ਸੋ ਹੋਇਗਾ ਸੌ ਅਰਦਾਸ ਕਰਾਇ ॥ ੨੯ ॥ ਸਤਿਗੁਰ ਹਿਤ ਦਸਵੈਧ ਦੇਇ ਸਿੱਖੀ ਜੁਗਤ ਰਹਾਇ[8]। ਨ੍ਹਾਨ[9] ਦਾਨ ਸਤਿਨਾਮ ਮਹਿੰ ਬਰਤੇ‡ ਬੈਸ ਬਿਤਾਇ॥੩੦॥ਪਰਨਾਰੀ ਧਨ ਛੋਡਿ ਕੈ ਨਿਸ਼ਚਾ ਗੁਰ ਪਦ ਸ਼ਰਨਿ। ਬਾਨੀ ਸਤਿਗੁਰ ਕੀ ਪੜ੍ਹੈ ਕਾਟੈ ਜਨਮ ਮਰਨ ॥ ੩੧ ॥ ਚੌਪਈ ॥ §ਭੁੱਦਨ ਨਾਮ ਸਿੱਖ ਨਹਿੰ ਕਰੈ[10]। ਮੂਏ ਬੰਧੂ ਨਹਿੰ ਰੋਦਨ ਧਰੈ[11]। ਬੁਰੇ ਕਰਮ ਤੇ ਆਪਿ ਬਚਾਇ[12]। ਸਭਿ ਕੁਟੰਬ[12a] ਸ਼ੁਭ ਮਾਰਗ ਪਾਇ॥ ੩੨ ॥ ਫਲ ਨ ਬੇਚੀਏ ਅੰਨ ਬਪਾਰ[13]। ਤ੍ਰਿਣ, ਕਾਸ਼ਟ, ਅਰ ਚਾਮ ਨਿਵਾਰ[14]¶। ਕਰਜ

---

[1]ਤੇਈਵੀਂ (ਅਰਦਾਸ ਤੀਰ ਤਰਕਸ਼ ਪਹਿਨਣ ਵੇਲੇ) ਹੇ ਗੁਰੋ (ਮੈਂ) ਤਰਕਸ਼ (ਪਹਿਰਿਆ ਹੈ) (ਇਹ) ਗੁਰੂ ਕਾ (ਸਮਝ ਕੇ ਪਰਸੁਆਰਥ ਵਿੱਚ ਵਰਤਾਂ)। [2]ਚਉਵੀਵੀਂ—(ਮੈਂ) ਕਟਾਰੀ (ਪਹਿਰੀ ਹੈ) ਇਹ (ਆਪਦੀ ਆਗਜ਼ਾ ਅਨੁਸਾਰ ਕਾਰਜਾਂ ਵਿੱਚ) ਸਿੱਧੀ (ਪ੍ਰਾਪਤ) ਕਰੇ)। [3]ਪੱਚੀਵੀਂ (ਅਰਦਾਸ ਇਹ ਹੋਵੇ ਕਿ) ਗੁਰੂ ਜੀ ਪਾਸ ਪਤ ਨਾਲ ਕਾਇਮ ਰਹਾਂ। [4]ਛੱਬੀਵੀਂ— (ਇਹ ਅੰਤ ਸਮੇਂ ਦੀ ਅਰਦਾਸ ਹੈ ਕਿ) (ਹੇ) ਗੁਰੋ (ਮੈਨੂੰ ਆਪਣੇ) ਸਮੀਪ ਹੋਣ ਦੀ (ਬ੍ਰਿੱਧੀ=) ਵਡਿਆਈ ਬਖਸ਼ੋ ਭਾਵ ਸ਼ਰੀਰ ਤਿਆਗ ਉਪ੍ਰੰਤ ਆਪ ਦੇ ਚਰਨਾਂ ਵਿੱਚ ਨਿਵਾਸ ਹੋਵੇ। [5](ਪਿੱਛੇ ਆਈਆਂ ੭੫ ਤੇ ਏਥੇ ਆਈਆ ੨੬ ਜੋੜ) ੧੦੧ ਜੋ ਕਰੇਗਾ ਅਰਦਾਸਾਂ ਉਸ ਸਿਖ ਦੇ ਸੌ ਬਰਸਾਂ ਦੇ ਦੂਸ਼ਣ ਗੁਰੂ ਦੂਰ ਕਰੇਗਾ। [6](ਤੇ ਉਹ ਸਿੱਖ) ਗੁਰਾਂ ਦੇ ਚਰਨਾਂ ਦੀ ਪ੍ਰਾਪਤੀ ਰੂਪ ਮੁਕਤ ਪਾਵੇਗਾ ਭਾਵ ਸਾਮੀਪ ਮੁਕਤੀ। [7]ਤਿਸ (ਅਰਦਾਸੀਏ ਦੇ)। [8]ਸਿੱਖੀ ਦੀ ਰਹਿਤ ਵਿੱਚ ਰਹੇ। [9]ਇਸ਼ਨਾਨ। [10]ਜੋ ਸਿੱਖ ਨਾਮ ਹੈ ਓਹ ਭਦਨ ਨਾ ਕਰੇ। [11]ਸਵੈਧੀ ਦੇ ਮੋਇਆਂ ਨਾਂ ਰੋਵੇ। [12]ਆਪਣੇ ਆਪ ਨੂੰ ਬਚਾਵੇ। [12a](ਆਪਣੇ) ਸਾਰੇ ਕੁਟੰਬ ਨੂੰ। [13]ਨਾ ਫਲ ਵੇਚੇ ਨਾ ਅੰਨ ਦਾ ਵਪਾਰ ਕਰੇ। [14](...ਦਾ ਵਪਾਰ ਭੀ) ਨਾ ਕਰੇ।

*ਸੋ ਸਾਖੀ ਦਾ ਪਾਠ :—ਘਰ। †ਲਿਖਤੀ ਸੋ ਸਾਖੀ ਵਿੱਚ ਏਥੇ ਇੱਕ ਹੋਰ ਤੁਕ ਹੈ:—ਜਬ ਉਤਰੈ ਤਬ ਸਿੱਖ ਘਰ, ਦਸਵੈਂਧੀ ਗਤਿ ਪਾਇ। ਅਰਥਾਤ (ਸਾਮੀਪ ਮੁਕਤੀ ਵਾਲਾ ਐਸਾ ਸਿੱਖ ਜੋ ਸੰਸਾਰ ਉਪਕਾਰ ਹਿਤ ਕਦੇ ਜਗਤ ਵਿੱਚ) ਉਤਰੇਗਾ ਤਾਂ ਸਿੱਖ ਦੇ ਘਰ ਜਨਮ ਲਏਗਾ ਤੇ ਫੇਰ ਦਸਾਂ ਸਰੂਪਾਂ ਵਿਚ (ਅਭੇਦ ਰੂਪ=ਸਾਯੁਜ) ਮੁਕਤੀ ਪਾਏਗਾ।

‡ਕਰਤੇ। §ਇਹ ਸੋ ਸਾਖੀ ਦੀ ੭੯ ਵੀਂ ਸਾਖੀ ਹੈ।

¶ਇਹ ਖਿਆਲ ਲੇਖਕ ਯਾ ਆਖੇਪਕਾਰਾਂ ਨੇ ਉਸ ਸਮੇ ਦੇ ਪਾਏ ਹਨ ਜਦੋਂ ਫਲਾਂ ਦੇ ਬਾਗ਼ ਬਪਾਰ ਵਾਸਤੇ ਨਹੀਂ ਸਨ ਲਗਦੇ, ਸਗੋਂ ਬਨਾਂ ਤੇ ਸੜਕਾਂ ਤੇ ਖੂਹਾਂ ਤੇ ਲੱਗੇ ਰੁੱਖਾਂ

[ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ]

ਨ ਦੇਈ ਨੀਚ ਚੰਡਾਲ। ਵੇਸ਼ਵਾ ਨਾਰੀ ਰਿਨ ਨਹਿ ਸਾਲ[1] ॥ ੩੩ ॥ ਕਾਹੂੰ ਸਿਉਂ ਝਗਰਾ ਨਹਿਂ ਮਾਂਡੋ[2]।ਰਹਤ ਆਪਨੀ ਮੂਲ ਨ ਛਾਡੋ।ਦੁਰਜਨ ਸੇਤੀ ਪ੍ਰੀਤ ਨ ਕਰੋ। ਹਿਰਦੇ ਰੋਸ ਕਾਮ ਪਰਹਰੋ[3] ॥ ੩੪ ॥ ਚਹੁੰ ਮਾਰਗ[4] ਮਹਿਂ ਬੈਠੇ ਨਾਂਹਿ।ਟੂਟਾ ਬਾਸਨ ਮੰਜੀ ਲਾਹਿ[5]।ਉਰਧ ਸ੍ਵਾਸ,ਧੋਇ ਆਧਾ ਪਾਇ[6]। ਦਾਂਤਨਿ ਸੋਂ ਨਖ ਦੇਤਿ ਰਿਤਾਇ[7] ॥ ੩੫ ॥ ਖਾਵਤਿ ਬੋਰ ਹਸੈ ਬਕ-ਬ੍ਰਾਦ[8]। ਭੋਜਨ ਪੀਛੇ ਪੇਟ ਜੁ ਥਾਪ[9]। ਰੋਵੈ ਹਸੈ ਨ ਕਬਿ ਗੁਰ ਆਗੈ। ਲ-ਖਮੀ ਨਾਸ਼ ਦਰਿੱਦ੍ਰੀ ਪਾਗੈ[10] ॥ ੩੬ ॥ ਮਗ ਮੈਂ ਸਯਨ, ਰਾਹ ਮੈਂ ਭੋਜ[11]।ਮਲ ਮੂਤ੍ਰ ਨਹਿਂ ਮਗ ਮੈਂ ਰੋਜ[12]।ਗਾਂਇ ਬਿੱਪ੍ਰ ਕੋ ਪਾਇ ਨ ਛੁਵੈ।ਅੰਨ ਕੁਗਤ ਕੀ ਨਿੰਦ ਨ ਕੁਵੈ[13] ॥ ੩੭ ॥ ਰਹੈ ਇਕਾਂਤ ਬੈਠਿਕਰਿ ਧਯਾਨਾ[14]।ਹਿਰਦੈ ਗਨੈ ਨ ਚਿਤਵਤਿ ਨਾਨਾ[15]। ਪਾਂਬਰ, ਨਾਰੀ ਪਰ ਕੀ ਬੁਰੀ[16]।ਰਾਜਦੂਤ ਕੀ ਮੈਤ੍ਰੀ

[1]ਵੇਸ਼ਵਾ ਇਸਤ੍ਰੀ ਨੂੰ(ਕਰਜਾ ਦੇਣਾ ਯਾ ਉਸਤੋਂ ਲੈਣਾ) ਚੰਗਾ ਨਹੀਂ। (ਅ) ਵੇਸ਼ਵਾ ਨਾਲ ਨਾਰੀ ਭਾਵ ਕਰਨਾ ਚੰਗਾ ਨਹੀਂ ਤੇ ਨਾ ਕਰਜਾ (ਚਾਉਣਾ) ਚੰਗਾ ਹੈ। [2]ਨਾਂ ਕਰੋ। [3]ਕ੍ਰੋਧ ਕਾਮ (ਆਦਿ ਪੰਜ ਵਿਕਾਰ)ਹਿਰਦੇ ਤੋਂ ਦੂਰ ਕਰੋ। [4]ਚੁਰਸਤੇ। [5]ਟੁੱਟਾ ਭਾਂਡਾ ਤੇ ਟੁੱਟੀ ਮੰਜੀ ਲਾਹ ਦੇਵੋ (ਵਰਤੋ ਨਾ)। [6](ਨਾ ਝੁਕਰੀ ਨਾਲ) ਹਾਹੁਕੇ ਲੈਕੇ ਤੇ(ਗੁਰਦੁਆਰੇ ਜਾਂਦਿਆਂ, ਘਰ ਵੜਦਿਆਂ ਤੇ ਸੌਣ ਵੇਲੇ ਅੱਧੇ ਪੈਰ ਧੋਣੇ (ਠੀਕ ਨਹੀਂ, ਸਾਰੇ ਧੋਵੋ)। [7]ਦੰਦਾਂ ਨਾਲ ਨਹੁੰ ਦੇਤਣੇ ਭਾਵ ਕੱਟਣੇ। [8]ਖਾਵਣ ਵੇਲੇ ਹੱਸਣਾ ਤੇ ਬਕਵਾਸ ਕਰਨਾ। [9]ਪੇਟ ਤੇ ਹੱਥ ਮਾਰਨਾ ਭਾਵ ਪੇਟ ਵਜਾਉਣਾ। [10](ਜੋ ਇਨ੍ਹਾਂ ਗਲਾਂ ਨੂੰ ਕਰੇਗਾ) ਉਸਦਾ ਧਨ ਨਾਸ਼ ਹੋ ਜਾਊ ਤੇ ਉਹ ਕੰਗਾਲ ਹੋ ਜਾਵੇਗਾ। [11]ਰਾਹ ਵਿਚ ਸੌਣਾ ਤੇ ਰਸਤੇ (ਤੁਰੇ ਜਾਂਦਿਆਂ) ਖਾਣਾ ਨਾ ਕਰੋ। [12]ਰਸਤੇ ਵਿਚ ਨਾ ਸੁੱਟੇ [ਫਾ:,ਰੋਜ਼=ਰੋਦੇ, ਸੱਟੇ] (ਅ) ਰਸਤੇ ਵਿਚ ਤੇ ਆਮ ਥਾਂਈਂ ਮਲ ਮੂਤ੍ਰ ਨਾ ਕਰੋ [ਫਾ:, ਰੋਜ਼=ਦਿਨ, ਪ੍ਰਗਟ, ਪ੍ਰਕਾਸ਼]। ਇੱਥੇ ਭਾਵ ਹੈ ਪ੍ਰਗਟ ਥਾਵਾਂ ਆਮ ਥਾਵਾਂ ਜੋ ਖਲਕਤ ਦੇ ਵਰਤੋਂ ਦੀਆਂ ਹਨ। [13]ਜੋ ਅੰਨ ਖਾ ਲਿਆ ਹੋਵੇ ਉਸ ਅੰਨ ਦੀ ਨਿੰਦਾ ਨਾ ਕਰੇ। [14]ਇਕਾਂਤ ਬੈਠਕੇ ਧਿਆਨ ਕਰੇ। [15]ਬਹੁਤੀਆਂ ਚਿੰਤਾਂ ਨਾ ਕਰੇ। [16] ਬਦਚਲਨ (ਆਦਮੀ), ਪ੍ਰਾਈ ਇਸਤ੍ਰੀ ਬੁਰੇ ਹਨ [ਪਾਂਬਰ ਪਦ ਦੇ ਅਰਥ ਲਈ ਦੇਖੋ ਰੁ: ੫ ਅੰਸੁ ੧੦ ਅੰ: ੨੨]।

[illegible][ਪਿਛਲੇ ਪੰਨੇ ਦੀ ਬਾਕੀ ਟੁਕ]

ਦੇ ਫਲ ਸਭ ਦੇ ਸਾਂਝੇ ਤੇ ਬਾਨਪ੍ਰਸਥੀਆਂ ਲਈ ਇਵੇਂ ਕਰਕੇ ਨਿਯਤ ਹੁੰਦੇ ਸੇ। ਕਣਕ ਘਾਸ ਦੇ ਵਪਾਰ ਵਿਚ ਇਸਦੇ ਮਹਿੰਗੇ ਹੋਣ ਦੀ ਇੱਛਾ ਖਲਕਤ ਦਾ ਦੁਰਾ ਚਿਤਵਨ ਦਾ ਸੂਚਕ ਸਮਝੀ ਜਾਂਦੀ ਸੀ ਤੇ ਚੰਮ ਦੇ ਬਪਾਰ ਵਿਚ ਜਾਨਵਰਾਂ ਦੀ ਹਿੰਸਾ ਦਾ ਖਿਆਲ ਤੇ ਕਈ ਵੇਰ ਉੱਦਮ ਉਪਜਦਾ ਸੀ। ਲਕੜੀ ਤੇ ਘਾਹ ਬਨਾਂ ਵਿਚ ਖੁਲ੍ਹੇ ਹੁੰਦੇ ਸੇ ਤੇ ਹਰ ਕੋਈ ਨੂੰ ਸਿਰ ਤੇ ਚਾਈ ਜਾ ਸਕਣ ਵਾਲੀ ਪੰਡ ਘਾਹ ਯਾ ਲਕੜਾਂ ਦੀ ਲੈ ਆਵੇ ਤਾਂ ਬਨਾਂ ਦੇ ਮਾਲਕ ਗੁੱਸੇ ਨਹੀਂ ਸਨ ਹੁੰਦੇ, ਤਦੋਂ ਇਨ੍ਹਾਂ ਨੂੰ ਵਪਾਰ ਵਿਚ ਲੈ ਆਉਣ ਵਾਲਾ ਖਲਕਤ ਦਾ ਦੇਖੀ ਖਿਆਲ ਕੀਤਾ ਜਾਂਦਾ ਸੀ।

ਛੁਰੀ[1] ॥੩੯॥ ਸਕਲ ਰਾਤਿ ਜਾਗਤਿ ਨਹਿੰ ਰਹੈ।ਮੈਥੁਨ ਬਹੁਤ ਬਾਰ ਨਹਿੰ ਗਹੈ। ਸਿਥਲ ਦ੍ਰੁਤ ਅਨੱਭ੍ਯਾਸੀ ਸਿੱਖ[2]।ਕਾਚਾ ਸੂਕਾ ਤ੍ਯਾਗੈ ਆਮਿਖ[3] ॥ ੪੯॥ਪਰ ਕੀ ਰਮਤੀ ਨਾਰੀ ਛੋਰਿ। ਜੇ ਅਪਨੀ ਇੰਦ੍ਰੀ ਹੈ ਠੌਰ।ਦੰਭ ਨਾਸ-ਤਕੀ ਮਤਸਰ ਤਜੈ[5]।ਅਸੂਆ,ਨਿੰਦਾ, ਚਿੰਤ ਨ ਭਜੈ[6] ॥੪੦॥ਖਗ ਤ੍ਰਰੁਵਰੁ ਜ਼ਗ ਬਾਸ ਨਿਹਾਰੈ[7]।ਰੈਨ ਦਿਨਾ ਨਿਜ ਤੱਤ੍ਵ ਵਿਚਾਰੈ।ਹਿਯ ਵਿਰਾਗ ਲਖਿ ਜਗਤ ਅਸਾਰਾ[8]।ਦੇਹ ਪ੍ਰਾਣ ਗੁਣ ਆਤਮ ਨ੍ਯਾਰਾ[9] ॥੪੧॥ਸੁਨਿ ਕਰਿਸ਼ਾਸ-ਤ੍ਰ ਗਰਥਗਵਾਵੈ[10]।ਕਾਹੁ ਵਸਤ ਸੋਂ ਨੇਹੁ ਨ ਲਾਵੈ।ਧੀਰਜ ਸੋਂ ਵਿਵਹਾਰ[11] ਘਟਾਵੈ। ਸਹਿਜ ਸਹਿਜ ਸਭਿ ਸੋਂ ਛੁਟਕਾਵੈ॥੪੨॥ਦੀਸੈ ਕੁਧੀ ਸੁਮਤਿ ਕਾ ਬੋਧਕ[12]।ਪ੍ਰਾਣ ਅਪਾਨ ਕੀ ਗਤਿ ਕਾ ਸੋਧਕ[13]। ਥਡੀ ਥੇਰ[14] ਭੋਜਨ ਨਹਿੰ ਖਾਇ। ਮਾਨ ਬਡਾਈ ਅਪਨ ਨ ਗਾਇ ॥ ੪੩ ॥ ਕੁਸਤ ਕੁਭੌਜ ਸ੍ਵਨਾਰੀ ਸ਼ੋਭਾ[15]।ਇਨ ਕੋ ਤਜੈ ਨ ਧਰਿ ਉਰ ਲੋਭਾ। ਖਲ ਕੀ, ਮਲ ਕੀ, ਨਟਕੀ ਪੰਗਤ[16]।ਪੁੱਤ੍ਰ ਪੜ੍ਹਾਵੈ ਸਾਧੁ ਸੰਗਤਿ ॥੪੪॥ ਦੇਵ ਭਵਨ ਮਹਿੰ ਚਿਰ ਨਹਿੰ ਰਹੈ[17]।ਕਰਨੀ ਭੇਦ ਨ ਕਿਹਸੋਂ ਕਹੈ[18] । ਸਮਤਾ[19]ਨਿੱਤ ਸਭਿਨਿ ਕੋ ਹੇਰੈ। ਨ੍ਯਾਇ ਸਮੈ ਕੁਛ ਪੱਛ ਨ ਟੇਰੈ[20]॥੪੫॥ਭੋਗਨਕੀ ਕੀਰਤਿ ਨਹਿ ਕੀਜੈ[21]। ਖਾਨ ਪਾਨ ਮਹਿੰ ਚਿਤ ਮਨ ਭੀਜੈ[22]।ਸੁਧਾਹਾਰ,ਬਿਹਾਰ ਜੁ ਸੁਧਾ[23]।ਕਰਤਿ ਰਹੈ ਸਿਖ ਘਰ ਧਨ ਰੁਧਾ[24] ॥੪੬॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਰਹਿਤ ਸਿੱਖੀ' ਬਰਨਨੰ ਨਾਮ ਪੰਚਦਸ਼ਮੋ ਅੰਸੂ ॥ ੧੫ ॥

---

[1]ਰਾਜੇ ਦੇ ਸੌਹੀਏਂ ਦੀ ਮਿੱਤ੍ਰਤਾ ਛੁਰੀ ਵਤ ਹੈ । [2]ਆਲਸੀ ਦ੍ਰੁਤ ਤੇ ਅਨ ਅੱਭ੍ਯਾਸੀ ਸਿੱਖ । [3]ਕੱਚਾ ਤੇ ਸੁੱਕਾ ਮਾਸ(ਏ ਸੱਭੋ)ਤਿਆਗੇ । [4]ਦੰਭ ਤੇ ਨਾਸਤਕਤਾ ਤੇ ਈਰਖਾ ਨੂੰ ਛੱਡੇ। [5]ਦੂਸ਼ਣ ਅਰੋਪਣੇ, ਨਿੰਦਾ ਤੇ ਚਿੰਤਾ ਨਾ ਕਰੇ । [6]ਜਗਤ ਵਿਚ ਵਾਸਾ ਇੱਛਾਂ ਪਰ ਪੰਛੀ ਵਤ ਜਾਣੇ । [7]ਹਿਰਦੇ ਵਿਚ ਵਿਰਾਗ (ਦੱਖਕੇ) ਜਗਤ ਨੂੰ ਅਸਾਰ ਜਾਣੇ । [8]ਦੇਹ,ਪ੍ਰਾਣ ਤੇ ਆਤਮਾ ਨੂੰ ਇੰਨਾਂ ਗੁਣਾਂ ਤੋਂ ਨਿਆਰਾ ਜਾਣੇ । [9]ਧਰਮ ਪੁਸਤਕਾਂ ਨੂੰ ਪੜ੍ਹਕੇ ਹੰਕਾਰ ਗਵਾਵੇ । [10]ਭਾਵ ਜ਼ਿੰਮੇ ਵਾਰੀਆਂ ਜਗਤ ਦੇ ਜੰਜਾਲ । [11]ਜੇ ਆਪਣੀ ਬੁੱਧੀ ਖੋਟੀ ਦਿੱਸੇ ਸੁਮਤ ਦਾ ਜਾਣਨਹਾਰ ਬਣੇ । (ਅ) ਜੋ ਖੋਟੀ ਬੁੱਧੀ ਵਾਲਾ ਦਿੱਸੇ ਤਾਂ ਉਸ ਨੂੰ ਸੁਮਤੀ ਦਾ ਬੋਧਕ ਹੋਵੇ । [12]ਭਾਵ ਸਵਾਸਾਂ ਨਾਲ ਨਾਮ ਜਪੇ । [13]ਬਹੁਤੀ ਵੇਰ । [14]ਖੋਟਾ ਹੱਠ, ਖੋਟੇ ਭੋਜਨ ਤੇ ਆਪਣੀ ਨਾਰੀ ਦੀ ਸ਼ੋਭਾ [15]ਮੂਰਖ ਦੀ, ਪਹਿਲਵਾਨਾਂ ਦੀ ਨਟ ਦੀ ਸੁਹਬਤ (ਛੱਡੇ) । [16]ਪੂਜਾ ਮੰਦਰ ਵਿਚ ਜ਼ਿਆਦਾ ਵੇਰ ਨਾ ਰਹੇ । [17](ਅਪਣੀ ਭਜਨ ਬੰਦਗੀ) ਕਰਨੀ ਦਾ ਭੇਦ ਨਾ ਕਿਸੇ ਨੂੰ ਕਹੇ । [18]ਸਮਦ੍ਰਿਸ਼ਟੀ ਨਾਲ''' । [19]ਪੱਖ ਕਿਸੇ ਦਾ ਨਾ ਕਰੇ । [20]ਭੋਗਾਂ ਦੀ ਉਸਤੁਤੀ ਨਾ ਕਰੇ । [21]ਖਾਣ ਪੀਣ ਵਿਚ ਮਨ ਨੂੰ ਚਿਤ ਕਰੇ ਭਾਵ ਰੱਬ ਵਿਚ ਟਿਕਿਆ ਰਖੇ । [22]ਆਹਾਰ ਸੁਧਾ ਤੇ ਵਿਹਾਰ ਵੀ ਸੁੱਧ ਰਖੇ । [23]ਜੋ ਸਿੱਖ ਕਰਦਾ ਰਹੇ ਉਸ ਦਾ ਘਰ ਧਨ ਨਾਲ ਭਰਿਆ ਰਹੇਗਾ ।

੧੬. [ਧਨਾਨ ਸਿੰਘ ਨੂੰ ਵਰ। ਸ਼ਨਾਨ ਫਲ। ਭਵਿੱਖਤ]।

ਦੋਹਰਾ।*ਧਨਾਨ ਸਿੰਘ ਗੁਰ ਸ਼ਬਦ ਪਰ ਦੀਨਾ ਸਭਿ ਘਰਿ ਖ਼ੋਚਿ[1]।ਪਾਸ ਹੀ ਬੈਠਾ ਪੁਛਿਆ 'ਕਹੁ ਸਿੱਖਾ ਤੂੰ ਚੋਤ[2]॥੧॥ਧਨਾਨ ਸਿੰਘ ਗੁਰ ਸ਼ਬਦ ਸੁਨਿ ਬੋਲਾ ਬਚਨ ਰਸਾਲ। 'ਮੋਰੀ ਸਿੱਖੀ ਦ੍ਰਿੜ ਭਈ ਸਤਿਗੁਰ ਹੋਇ ਕ੍ਰਿਪਾਲ[3] ॥੨॥ ਜਾਂ ਦਿਨ[4]ਸੋਦਾ ਹਮ ਕਿਯਾ ਸੁਨੀਏ ਸ਼੍ਰੀ ਪ੍ਰਭੁ ਦਯਾਲ। ਹਰਿਗੁਪਾਲ ਬੋਚਤਿ ਭਯੋ ਮੋ ਕੋ ਕਿਯੋ ਨਿਹਾਲ ॥ ੩ ॥ ਚੌਪਈ ॥ ਸਪਤਿ ਦਿਵਸ ਪੀਛੇ ਮੈਂ ਗਯੋ।ਖੇਤ ਬਿਖੈ ਹਲ ਜੋਰਤਿ ਭਯੋ। ਕਾਢਨੋ ਬਾਹਤਿ ਜਬਿ ਸੀਆਰ[5]। ਧਨ ਪ੍ਰਾਪਤਿ ਮੁਝ ਕਈ ਹਜ਼ਾਰ ॥ ੪ ॥ ਹਿਰਦੇ ਹਰਖਨੋ ਲੀਨ ਖਜ਼ਾਨਾ। ਗੁਰ ਮਹਿਮਾ ਪਰ ਮਨ ਠਹਿਰਾਨਾ। ਘਰਿ ਮੈਂ ਆਇ ਕਰਾਹ ਗੁਰ ਦੀਨਾ। ਭੋਜਨ ਸਿੱਖਾ† ਅਤਿੱਥਨਿ ਕੀਨਾ ॥ ੫ ॥‡ ਗੁਰ ਦਸੌਂਧ ਗੁਰ ਕੇ ਘਰਿ ਆਨਾ। ਗੁਰ ਸਨਮੁਖ ਧਨ ਕੀਨ ਬਿਡਾਨਾ।—ਤੁਮਰੀ ਵਸਤੁ ਕਹੋ ਸੋ ਕਰੌਂ।ਖਰਚੌਂ ਕੈ ਕਿਹਠਾਂ ਧਨ ਧਰੌਂ§॥੬॥ਸੋਦਾ ਸਤਿਗੁਰ ਤੇ ਇਹ ਆਯੋ। ਗੁਰ ਦਸੌਂਧ ਮੈਂ ਆਨਿ ਚੜ੍ਹਾਯੋ—। ਮਸਤਕ ਟੇਕਿ ਗਯੋ ਮੈਂ ਤਬੈ। ਉਚਿਤ ਕਰਮ ਮੈਂ ਧਨ ਦਿਯ ਸਬੈ[6]‡ ॥ ੭ ॥ ਭਲੋ ਭਯੋ ਇਹ ਸਿਖ[7] ਹੈ ਸਨਮੁਖ।

---

[1]ਵੇਚ ਦਿਤਾ ਸੀ (ਬਚਨ ਖਰੀਦਣ ਵੇਲੇ)। [2]ਚਿਤ ਦੀ ਗਲ ਦੱਸ। [3]ਜਦੋਂ ਆਪ ਕ੍ਰਿਪਾਲ ਹੋਏ ਤਦੋਂ ਮੇਰੀ ਸਿੱਖੀ ਦ੍ਰਿੜ ਹੋਈ ਸੀ। [4](ਪਰ)ਜਿਸ ਦਿਨ.....।[5]ਵਾਢੀ ਦਿਆਂ ਜਦ ਸਿਆੜ ਕੱਢਿਆ। [6]ਯੋਗ ਕੰਮਾਂ ਵਿਚ (ਬਾਕੀ ਦਾ) ਸਾਰਾ ਧਨ ਦੇ ਦਿਤਾ। [7]ਭਾਵ ਹਰਗੁਪਾਲ।

*ਇਹ ਸੋ ਸਾਖੀ ਦੀ ੮੦ਵੀਂ ਸਾਖੀ ਹੈ।

†ਪਾਃ—ਬਿੱਪ੍ਰ।

‡ਇਨ੍ਹਾਂ ਤੁਕਾਂ ਦਾ ਭਾਵ ਏਥੇ ਸੌਖੇ ਢਾਲਾ ਹੈ। ਪਰੰਤੂ ਮੂਲ ਸਾਖੀ ਦੇ ਪਾਠ ਤੋਂ ਅਰਥ ਸਪਸ਼ਟ ਹੋ ਜਾਂਦਾ ਹੈ ਜੋ ਐਉਂ ਹੈ:—ਗੁਰ ਕੀ ਦਸਵੀਂ ਗੁਰ ਗ੍ਰਿਹ ਆਣੀ। ਗੁਰ ਸਨਮੁਖ ਧਨ ਕੀਨ ਵਿਡਾਣੀ। 'ਤੁਮਰੀ ਵਸਤ ਕਹੋ ਸੋ ਕਰਾਂ'। ਤੁਮ ਗੁਰ ਆਪਣੀ ਰਸਨ ਉਚਰਾ। 'ਤੁਮਰਾ ਸੌਦਾ ਨਫਾ ਇਹ ਆਵਾ।ਗੁਰ ਦਸਵੰਧ ਤੁਹਿ ਦੀਨ ਚੜ੍ਹਾਵਾ।' ਮਸਤਕ ਟੇਕ ਗਇਆ ਮੈਂ ਤਬ ਹੀ। ਉਚਿਤ ਕਰਮ ਧਨ ਸੋ ਤਬ ਕਰਿ ਹੀ। ਜਿਸਦਾ ਅਰਥ ਇਉਂ ਹੈ:—ਗੁਰੂ ਦਾ ਦਸਵੰਧ ਮੈਂ ਗੁਰਾਂ ਦੇ ਘਰ ਲੈ ਆਂਦਾ। ਇਹ ਦੇਕੇ ਬਾਕੀ ਦੀ ਵੰਡ ਵਿੱਚ ਰਿਹਾ ਬੀ ਮੈਂ ਗੁਰਾਂ ਦੇ ਸਨਮੁਖ ਕਰ ਦਿੱਤਾ ਤੇ ਆਖਿਆ—ਹੇ ਗੁਰੋ ਏਹ ਤੁਹਾਡੀ ਵਸਤੁ ਹੈ ਜਿਵੇਂ ਕਹੋ ਇਸ ਨਾਲ ਕਰਾਂ। ਹੇ ਗੁਰੋ ਤੁਸਾਂ ਤਦੋਂ ਆਪਣੀ ਰਸਨਾਂ ਤੋਂ ਉਚਾਰਿ ਆ ਸੀ 'ਕਿ ਇਹ ਧਨ ਤੇਰੇ (ਗੁਪਾਲ ਨਾਲ ਕੀਤੇ) ਸੌਦੇ ਦਾ ਨਫਾ ਆਇਆ ਹੈ, ਗੁਰੂ ਦਸਵੰਧ ਤੂੰ ਚੜ੍ਹਾ ਹੀ ਦਿੱਤਾ ਹੈ'। (ਸੋ ਮੈਂ ਬਚਨ ਮੰਨ ਕੇ ਬਾਕੀ ਧਨ ਲੈਕੇ) ਆਪ ਨੂੰ ਮੱਥਾ ਟੇਕਕੇ ਤਦੋਂ ਚਲਾ ਗਿਆ ਤੇ ਉਸ ਧਨ ਨਾਲ ਮੁਨਾਸਬ ਕੰਮ ਕਰਦਾ ਰਿਹਾ ਹਾਂ।

§ਪਾਃ—ਖਰਚੌਂ ਕੈ ਕਿਹ ਰਾਖਨ ਧਰੌਂ।

ਸ਼ਰਨੀ ਤੁਮਰੀ ਆਯੋ ਗੁਰਮੁਖ'। ਸੁਨਿ ਸਤਿਗੁਰ ਸ਼੍ਰੀ ਮੁਖ ਤੇ ਕਹਜੋ*। 'ਧਨਾਨ ਸਿੰਘ! ਸਿਖ ਸਿਦਕੀ ਲਹਜੋ[1]*॥੯॥ਦੋਹਰਾ॥ ਚੁਕ ਮੂਕ ਸਿਖ, ਰੁਕ ਦੁਖ, ਬਿਸ਼ਨੁ ਥਾਨ ਤੁਹਿ ਲੀਨ[2]। ਗਿਰਾ ਪਰਾ ਸਨਮੁਖ ਖਰਾ ਨਾ ਟੂਟਾ ਨਾ ਹੀਨ[3]॥੬॥[4]ਸਹਜਧਾਰੀਆ ਆਦਿ ਸਿਖ ਗੁਰ ਨਾਨਕ ਕੀ ਛਾਪ ਖੰਡੇ ਪਾਹੁਲ ਹਤਨ ਕੋ ਤੁਰਕਨਿ ਸਿੰਘਨਿ ਥਾਪ[5] ॥੧੦॥ਚੌਪਈ॥ ਸਿਦਕੀ ਸਿਖ ਹੋਂਦ ਤੂੰ ਮੇਰਾ। ਮੋ ਚਰਨਨ ਮਹਿੰ ਪ੍ਰੇਮ ਘਨੇਰਾ'।ਮੁਸਕਾਵਤਿ ਮੁਖਿ ਬਹੁਰ ਉਚਾਰਾ[6] 'ਧਨਾਨ ਸਿੰਘ ਤੂੰ ਸਿੱਖ ਹਮਾਰਾ ॥੧੧॥ ਜੋ ਚਿਤ ਇੱਛਾ ਜਾਚਹੁ ਪਯਾਰੇ ! ਸਿਦਕ ਬਚਨ ਕਾ ਪ੍ਰੇਮ ਉਦਾਰੇ[7]। ਕਲਗ਼ੀਧਰ ਤੇ ਸੁਨਿ ਕਰਿ ਕਾਨਾ। ਹਾਥ ਜੋਰਿ ਕਰਿ ਸਿੱਖ ਬਖਾਨਾ॥੧੨॥'ਸ਼੍ਰੀ ਪ੍ਰਭੁ ਬਹੁ ਚਿੰਤਾ ਮਨ ਮੇਰੇ[8]:—। ਅਬਿ ਤੁਮ ਬਖਸ਼ਹੁ ਅਪਨ ਅਗੇਰੇ[9]। ਅਬਹਿ ਸਿੱਖ ਮੁਰਝਾਵਤਿ ਐਸੇ[10]। ਪੀਛੇ ਸਿਦਕ ਹੋਇ ਦ੍ਰਿੜ੍ਹ ਕੈਸੇ ?॥੧੩॥ ਇਸ ਹਿਤ ਜਾਚੌਂ ਆਪ ਅਗਾਰੇ। ਦਿਹੁ ਸਿੱਖਨਿ ਕੋ ਸਿਦਕ ਉਦਾਰੇ'। ਹਸ ਕਰਿ ਸ਼੍ਰੀ ਮੁਖ ਤਬੈ ਬਖਾਨਾ। 'ਧਨਾਨ ਸਿੰਘ ਸੁਨਿ ਆਗਲ ਭਾਨਾ[11] ॥ ੧੪ ॥ [12]ਸਿੰਘ ਲਸਨ ਮੁਕਤਾ ਅਰੁਹੀਰਾ।ਕਮੀ ਠੌਰ ਮਹਿੰ ਮੋਲ ਗਹੀਰਾ।ਤਨੋਂ ਪਾਛੇ ਸਿਖ ਸਿਦਕੀ ਮੇਰੇ। ਲਾਖਹੁੰ ਹੋਵਹਿੰ ਵਧਹਿੰ ਵਧੇਰੇ॥ ੧੫ ॥ ਦੋਹਰਾ ॥ ਹਮਰੀ ਤਨ ਕੀ ਸੂਰ ਗਤਿ ਅਸਤ ਰਾਤਿ ਹੁਇ ਜਾਇ। ਘੂਕ ਉਠਤਿ ਜਗ ਮਹਿੰ ਲਸਤਿ

[1]ਹੇ ਧਿਆਨ ਸਿੰਘ (ਤੈਨੂੰ) ਅਸਾਂ ਸਿਦਕੀ ਸਿੱਖ ਜਾਣਿਆਂ ਹੈ। [2](ਇਸ ਸਿੱਖ ਦੀ) ਭੁੱਲ ਮੁਕ ਗਈ ਹੈ ਦੁੱਖ ਰੁਕ ਗਏ ਹਨ ਤੇ ਤੈਨੂੰ ਹੁਣ(ਵਚਨ ਲੈਣ ਕਰਕੇ ਵਿਸ਼ਨੁ ਥਾਨ=) ਵੈਕੁੰਠ ਪ੍ਰਾਪਤ ਹੋਇਆ ਹੈ। [3](ਕਿਉਂਕਿ) ਸਾਹਮਣੇ ਖੜੇਕੇ (ਚਰਨੀ) ਜੋ ਡਿੱਗ ਪਿਆ, ਹੁਣ ਟੁੱਟਾ ਤੇ ਹੀਨ ਨਹੀਂ ਰਿਹਾ। [4]ਆਦਿ ਗੁਰੂ ਨਾਨਕ ਦੇਵ ਜੀ ਨੇ ਸਹਿਜਧਾਰੀਆਂ ਦੀ ਛਾਪ 'ਸਿੱਖ' ਰੱਖੀ (ਪਰ ਹੁਣ ਅਸਾਂ) ਖੰਡੇ ਦਾ ਅੰਮ੍ਰਿਤ ਛਕਾਕੇ (ਉਹਨਾਂ ਸਿੱਖਾਂ ਦੀ ਛਾਪ) ਸਿੰਘ ਥਾਪੀ ਹੈ ਤੇ ਓਹ ਤੁਰਕਾਂ ਨੂੰ ਮਾਰਨਗੇ। [5]ਕਿਹਾ (ਧਿਆਨ ਸਿੰਘ ਨੂੰ)। [6](ਸਾਵੇ) ਬਚਨਾਂ ਉਤੇ ਸਿਦਕ ਦਾ ਤੇਰੇ ਵਿਚ ਬੜਾ ਪ੍ਰੇਮ ਹੈ। [7]ਅਰੋ ਹੁਣ ਸਿੱਖਾਂ ਲਈ ਅਰਦਾਸ ਕਰਦਾ ਹੈ। [8]ਹੁਣ ਆਪ ਦੇ ਸਾਹਮਣੇ (ਜੇ ਕੋਈ ਸਿਦਕ ਤੋਂ ਡੋਲਦਾ ਹੈ, ਤਾਂ ਤੁਸੀਂ (ਸਿਦਕ) ਬਖਸ਼ਦੇ ਹੋ। [9](ਨੇ.ਫੇਰ ਭੀ ; ਅਜੇ (ਹਰ-ਗੁਪਾਲ) ਵਰਗੇ ਸਿੱਖ ਮੁਰਝਾ ਜਾਂਦੇ ਹਨ ਭਾਵ ਡੋਲ ਜਾਂਦੇ ਹਨ। [10]ਅਰੇ ਦੇਣ ਵਾਲਾ ਭਾਣਾ। [11]ਪ੍ਰਮਾਣ ਅਗਲੇ ਸਫ਼ੇ ਦੇ ਅੰਕ ੧ ਵਿਚ ਦੇਖੋ।

*ਸੋ ਸਾਖੀ ਵਿਚ ਇਹ ਦੋ ਤੁਕਾਂ ਏਥੇ ਨਹੀਂ ਹਨ ਤੇ 'ਤੁਹਿ ਲੀਨ' ਦੀ ਥਾਂ ਪਾਠ 'ਤਹਿ ਲੀਨ' ਹੈ। ਧਨਾਨ ਸਿੰਘ ਅਜੇ ਕਹਿ ਰਿਹਾ ਹੈ:—ਸਿੱਖ ਦੀ ਭੁੱਲ ਮੁੱਕ ਗਈ ਹੈ ਦੁੱਖ ਰੁਕ ਗਿਆ ਇਸ ਨੇ ਵੈਕੁੰਠ ਲਿਆ ਹੈ, ਸਹਿਜਧਾਰੀ ਗੁਰ ਨਾਨਕ ਦੀ ਛਾਪ ਦਾ ਸਿੱਖ ਹੈ, ਖੰਡੇ ਪਾਹੁਲ (ਛਾਪ) ਆਪ ਨੇ ਹੁਣ ਟੋਰੀ ਹੈ।

ਤਿਉਂ ਸਿੰਘੀ ਮਮ ਆਇੰ ॥ ੧੬ ॥ ਸਿਦਕ ਦੀਆ ਵਿਭੂਤਾ ਦਈ ਵਿੱਦਨਾ ਦੀਨੀ ਪੂਰ। ਰਟਤਿ ਸਿੰਘ ਮਮ ਤੇਜ ਵਧਿ ਬੈਠਤਿ ਮਤ ਹੋ ਮੂਰ॥ ੧੭ ॥

---

[1]ਕਵਿ ਜੀ ਨੇ ਧਿਆਨ ਸਿੰਘ ਦੇ ਵਰ ਮੰਗਣ ਵੇਲੇ ਸੋ ਸਾਖੀ ਦੇ ਪਾਠ ਵਿਚੋਂ 'ਸਾਂਢ' ਪਦ ਛੱਡ ਦਿਤਾ ਹੈ ਇਸ ਕਰਕੇ ਇਹ ਅਰਥ ਗਲੇ ਵਿਚ ਪੈਂਦੇ ਹਨ। ਸੋ ਸਾਖੀ ਦਾ ਪਾਠ ਹੈ:— 'ਮਾਂਗਾ ਵਰ ਤਬ ਧਿਆਨ ਸਿੰਘ ਦਿੰਤਾ ਸੋ ਮਨ ਮਾਂਢ। ਤੁਮਰੇ ਆਗੇ ਬਖਸ਼ਿਆ ਪੀਛੇ ਭਾਣਾ ਸਾਂਢ'। ਜਿਸ ਦਾ ਭਾਵ ਇਹ ਹੈ ਕਿ ਮੈਨੂੰ ਇਹ ਦਿੱਤਾ ਹੈ ਕਿ ਇਸ ਸਿੱਖ ਦਾ ਸਿਦਕ ਆਪ ਦੇ ਬੈਠਿਆਂ ਡੋਲਿਆ ਤਾਂ ਆਪ ਨੇ ਸਿਦਕ ਬਖਸ਼ ਕੇ ਸਿੱਖ ਨੂੰ ਬਚਾ ਲਿਆ, ਆਪ ਦੇ ਮਗਰੋਂ ਤਾਂ ਭਾਣਾ ਸੰਧਿਆ ਪੈ ਜਾਣ ਦਾ ਹੀ ਹੈ ਨਾ, ਜੀਕੂੰ ਕਹੀਦਾ ਹੈ 'ਕਾਲੀ ਰਾਤ ਪੈ ਜਾਏਗੀ'। ਇਸ ਤੋਂ ਅਗੇ ਸੋ ਸਾਖੀ ਦਾ ਪਾਠ ਹੈ 'ਹਸ ਕਰ ਪ੍ਰਭੂ ਜੀ ਤਬ ਕਹਾ ਸਾਹਿਬ ਸਿੰਘ ਸੁਨ ਬਾਤ। ਸਿੰਧ ਲਸਨ ਹੀਰਾ ਮੁਕਤ ਕਮੀ ਠੌਰ ਕਹੁੰ ਜਾਤ। ਹਮਰੀ ਤਨ ਕੀ ਸੁਰਗਤਿ ਅਸਤ੍ਰਿ ਰਾਤਿ ਹੁਇ ਜਾਇ। ਘੜਕ ਉਠਤ ਜਗ ਮਹਿ ਲਸਤ ਤਿਉ ਸਿੰਘੀ ਮਮ ਆਇ'। ਗੁਰ ਪ੍ਰਤਾਪ ਸੂਰਜ ਦੀਆਂ ਦੋ ਤੁਕਾਂ:—'ਤਜੋਂ ਪਾਛੇ.....ਤੋਂ.....ਵਧਹਿ ਵਧੇਰੇ' ਵਾਲੀਆਂ ਨਹੀਂ ਹਨ ਸੋ ਅਰਥ ਸਰਲ ਇਹ ਬਣਿਆ ਕਿ ਦੱਸ ਕੇ ਪ੍ਰਭੂ ਜੀ ਨੇ ਕਿਹਾ: ਹੇ ਸਾਹਿਬ ਸਿੰਘ (ਅਥਵਾ ਧਿਆਨ ਸਿੰਘ) ਗਲ ਸੁਣ, ਸਿੰਧ ਵਿਚ ਦੇ ਹੀਰੇ ਮੋਤੀ ਤੇ ਲਸਨੀਏਂ ਦੀ ਕੀਮਤ ਕਿਸੇ ਹੋਰ ਥਾਂ ਗਿਆਂ ਘਟ ਜਾਂਦੀ ਹੈ? ਭਾਵ ਸਮੁੰਦਰ ਦੇ ਪਾਸ ਹੁੰਦਿਆਂ ਰਤਨ ਰਤਨ ਹਨ ਕੱਚ ਨਹੀਂ ਹਨ, ਜਦੋਂ ਉਹ ਦੂਰ ਵਿੱਚ ਤੇ ਹੋ ਜਾਂਦੇ ਹਨ ਭਾਵ ਦੁਨੀਆਂ ਵਿਚ ਜੌਹਰੀਆਂ ਤੇ ਧਨੀਆਂ ਪਾਸ ਜਾਂਦੇ ਹਨ ਉਨ੍ਹਾਂ ਦਾ ਕੁਛ ਘਟ ਜਾਂਦਾ ਹੈ? ਕੀ ਉਹ ਕੱਚ ਹੋ ਜਾਂਦੇ ਹਨ? ਨਹੀਂ ਉਹ ਤਦ ਭੀ ਰਤਨ ਹਨ ਸਗੋਂ ਦੂਰ ਜਾਕੇ ਵਧੇਰੇ ਕੀਮਤੀ ਸਮਝੇ ਜਾਂਦੇ ਹਨ। ਇਸੀ ਤਰ੍ਹਾਂ ਮੇਰੇ ਸਿੱਖ ਸਿੱਖ ਹਨ ਸਿਦਕ ਉਨ੍ਹਾਂ ਵਿਚ ਮੈਂ ਰਤਨ ਭਾਵ ਪਾਇਆ ਹੈ ਉਹ ਸਦਾ ਰਤਨ ਰਹਿਣਗੇ। ਦੂਸਰਾ ਦ੍ਰਿਸ਼ਟਾਂਤ ਦੇਂਦੇ ਹਨ ਕਿ ਮੇਰੇ ਤਨ ਦੀ ਗਤੀ ਸੂਰਜ ਵਤ ਹੈ। ਸੂਰਜ ਚੜ੍ਹਦਿਆਂ ਤਾਰੇ ਅਸਤ ਜਾਪਦੇ ਹਨ ਪਰ ਜਦ ਰਾਤ ਹੋ ਜਾਏ ਤਾਂ (ਇਉਂ ਤਾਰੇ) ਉਠਦੇ (ਦਿੱਸਦੇ ਹਨ ਜਿਵੇਂ) ਜਾਗੇ ਹਨ ਤੇ ਸੁੱਤੇ ਜਗਤ ਵਿਚ ਚਮਕਦੇ ਹਨ, ਇਸ ਤਰ੍ਹਾਂ ਮੇਰੀ ਸਿੱਖੀ ਹੈ। ਭਾਵ ਦੋ ਦ੍ਰਿਸ਼ਟਾਂਤ ਗੁਰੂ ਜੀ ਨੇ ਦਿਤੇ ਹਨ। ਸਮੁੰਦਰ ਗੁਰੂ ਜੀ ਹਨ ਸਿੱਖ ਰਤਨ ਹਨ ਦੂਜੇ ਗੁਰੂ ਜੀ ਸੂਰਜ ਹਨ, ਸਿਖ ਤਾਰੇ ਹਨ। ਸਮੁੰਦਰ ਵਿਚੋਂ ਵਿੱਥ ਪੈਕੇ ਰਤਨ ਰਤਨ ਹਨ ਤੇ ਵਧੇਰੇ ਮੁੱਲ ਪਾਉਂਦੇ ਹਨ, ਸੂਰਜ ਦੇ ਉਹਲੇ ਹੋ ਜਾਣ ਤੇ ਤਾਰੇ ਉਵੇਂ ਹੀ ਹਨ ਤੇ ਰੌਸ਼ਨ ਹਨ ਜਿਵੇਂ ਦਿਨ ਵੇਲੇ ਸਨ ਪਰ ਹੁਣ ਵਧੇਰੇ ਚਮਕਦੇ ਦਿੱਸਦੇ ਹਨ ਤਿਵੇਂ ਸਿੱਖ ਸਿੱਖ ਹਨ ਗੁਰੂ ਜੀ ਦੇ ਮਹਾਨ ਤੇਜ ਕਰਕੇ ਮਾਤ ਦਿੱਸਦੇ ਹਨ, ਮਗਰੋਂ ਸਿੱਖ ਸਿੱਖ ਹੀ ਹੋਣਗੇ ਤੇ ਵਧੇਰੇ ਚਮਕਣਗੇ। ਅੱਗੇ ਫਿਰ ਸਿਦਕ ਦਾ ਸਿੱਖਾਂ ਨੂੰ ਵਰ ਦਿੰਦੇ ਹਨ। ਧਿਆਨ ਸਿੰਘ ਨੂੰ ਸਮਝਾਕੇ ਫਿਰ ਉਸਦੀ ਅਰਦਾਸ ਮੰਨਕੇ ਵਰਦਾਨ ਕਰਦੇ ਹਨ। [2](ਮੈਂ ਸਿੰਘਾਂ ਨੂੰ) ਸਿਦਕ ਦਿੱਤਾ ਹੈ, ਵਿਭੂਤੀ ਦਿੱਤੀ ਹੈ (ਤੇ ਉਨ੍ਹਾਂ ਵਿਚ) ਵਿਦਿਆ ਭਰ ਦਿੱਤੀ ਹੈ (ਹੁਣ ਤਾਂ ਮੈਂ ਬੈਠਾ ਹਾਂ ਪਰ ਮੇਰੇ ਮਗਰੋਂ) ਜਿਉਂ ਜਿਉਂ ਸਿੰਘ ਮੇਰਾ (ਨਾਮ) ਰਟਣਗੇ (ਤਿਵੇਂ ਤਿਵੇਂ) ਤੇਜ ਵਧੇਗਾ ਤੇ ਮੂਰਖ ਭੀ ਸੁਮਤਿਵਾਨ ਹੋਕੇ ਬੈਠਣਗੇ [ਮੂਰ=ਮੂਲ, ਜੜ੍ਹ, ਮੂਰਖ]।

[1]ਸੂਰ ਹੂਰ ਸਭਿ ਕੂਰ ਤਜਿ ਦੂਰ ਦੂਰ ਭੂ ਬਨ ਮਾਂਹਿ। ਰਾਜ ਬਾਜ ਗਜ ਸਾਜ ਸਭਿ ਸਿਦਕ ਦੀਆ ਮਮ ਪਾਹਿ[1]॥੧੯॥ਚੌਪਈ॥ਇਸ ਪ੍ਰਕਾਰ ਕਹਿ ਕਰਿ ਜਗ ਸ੍ਵਾਮੀ। ਮੰਦਰ ਗਮਨੇ ਅੰਤਰਜਾਮੀ। ਖਾਨ ਪਾਨ ਕਰਿ ਨਿਸਾ ਗੁਜਾਰੀ। ਆਇ ਪ੍ਰਾਤਿ ਪੁਨ ਸਭਾ ਮਝਾਰੀ॥੧੯॥ *ਬੈਠੇ ਕਰਿਕੈ ਸੋਚ ਸ਼ਨਾਨਾ॥ਆਇ ਖਾਲਸਾ ਲਗਸੋ ਦਿਵਾਨਾ॥ਮਾਘ ਮਾਸ ਤਬਿ ਸੀਤ ਮਹਾਨੇ। ਨਰ ਨਾਰੀ ਬਹੁ ਪ੍ਰਾਤਿ ਸ਼ਨਾਨੇ॥੨੦॥ਤਬਿ ਸਿੱਖਨਿ ਕਰ ਜੋਰਿ ਉਚਾਰਾ। [2]ਮਾਘ ਮਾਸ ਅਰੁ ਕਾਤਿਕ ਸਾਰਾ। ਨਰ ਨਾਰੀ ਗਨ ਪ੍ਰਾਤੀ[2]ਜਾਗਹਿਂ॥ਸੀਤ ਨੀਰ ਸੋਂ ਮੱਜਨ ਲਾਗਹਿਂ॥੨੧॥ਅਪਰ ਮਾਸ ਕੇ ਦਿਵਸਨਿ ਮਾਂਹੀ। ਜਿਸ ਕਿਸ ਵੇਲੇ ਲੋਕ ਨਹਾਹੀਂ[3]। ਸਤਿਗੁਰ ਪਾਤਿਸ਼ਾਹ ਇਨ ਬਾਤ। ਕਿਮ ਹੋਵਤਿ ਬਰਨਹੁ ਬੱਖਯਾਤ[4] ॥੨੨॥ ਸੁਨਿ ਸਿੱਖਨਿ ਕੇ ਸੰਸੈ ਬੈਨ। ਸ਼੍ਰੀ ਮੁਖ ਤੇ ਬੋਲੇ ਸੁਖ ਐਨ। [5]ਸੁਨਿ ਭਾਈ ਸਭਿ ਜਗਤ ਤਮਾਸ਼ਾ। ਕਰਾ ਇਸ ਕੀ ਗਤਿ ਕਰਹਿਂ ਪ੍ਰਕਾਸ਼ਾ ॥ ੨੩ ॥

ਛੰਦ ॥ ਮਤਲਬ ਕੀ ਕਰਾ ਪ੍ਰੀਤ ਚਿਰ ਨਹੀਂ ਠਹਿਰਦੀ[6]। ਦੂਧ ਦੇਤਿ ਜਾ ਦੇਨੁ ਦੇਵਤਾ ਮਿਹਰਦੀ[7]। ਪੂਜਾ ਦੇਵੈ ਦੇਵ ਤਾਂ ਪ੍ਰੀਤ ਹੋ ਸ਼ਹਿਰਦੀ[8]। ਪੁੱਤ੍ਰ ਜਣੰਦੀ ਨਾਰਿ ਘਰ ਭੀਤਰ ਭਾਂਵਦੀ। ਦਾਨ ਦੇਯ ਜਜਮਾਨ ਦਿਜ ਗਲ ਕਹਿ ਭਾਂਵਦੀ[9]। ਮਾਲਕ ਦੇਵੈ ਖਾਨ ਤਾ ਚਾਕਰੰ ਚਾਂਦਨੀ[10]†। ਹੋ ਮਟੁੱਡ ਹੋਵੈ ਪੁਰਖ ਨਾਰਿ ਦਿਲ ਮਾਵਨੀ‡[11]। ਦੇਖਾ ਦੇਖੀ ਰੀਤ ਸਭਿਹਿਨਿ ਮਨ ਭਾਂਵਦੀ§। ਸਿੱਖੋ ! ਸੱਚੀ

---

[1]ਜੋ ਮੇਰੇ ਸਿੱਖ ਬਣਨਗੇ ਉਹ ਰੇਲੇ (ਕਾਇਰ) ਹਨ ਤਾਂ ਸੂਰਮੇ ਹੋ ਜਾਣਗੇ; ਕੂੜੇ ਹਨ ਤਾਂ ਕੂੜ ਉਹਨਾਂ ਤੋਂ ਛੁੱਟ ਜਾਏਗਾ (ਮੇਰੇ ਸਿੱਖ) ਬਨਾਂ ਵਿਚ ਤੇ ਪ੍ਰਿਥਵੀ ਉਤੇ ਮੋਤੀਆਂ ਵਾਂਙੂ ਚਮਕਣਗੇ [ਪੰਜਾ:, ਦੂਰ=ਰੇਲੇ; ਕਾਇਰ। ਫਾ:, ਦੁਰ=ਮੋਤੀ]। (ਅ) ਤੁਰਕਾਂ ਦੇ ਸੂਰਮੇ ਤੇ ਹਿੰਦਰੀਆਂ ਭੂਮੀ (ਦੀ ਮਾਲਕੀ ਦੇ) ਝੂਠੇ (ਦਾਵੇ) ਛੇੜਕੇ ਬਨਾਂ ਵਿਚ ਲੁਕ ਲੁਕ (ਕੇ ਦਿਨ ਕੱਟਣਗੇ)। ਤੈਂ ਮੈਂ ਆਪਣੇ ਪਾਸੋਂ (ਸਿੱਖਾਂ ਨੂੰ) ਰਾਜ ਘੋੜੇ, ਹਾਥੀ, ਸਾਰੇ ਸਾਮਾਨ ਤੇ ਸਿਦਕ ਦਿਤਾ ਹੈ। [2]ਸੁਵੇਰੇ ਹੀ। [3]ਨ੍ਹਾਉਂਦੇ ਹਨ। [4]ਮਤਲਬ ਦੀ ਪ੍ਰੀਤੀ ਚਿਰ ਤਕ ਨਹੀਂ ਠਹਿਰਦੀ। [5]ਜੇ ਗਾਂ ਦੁੱਧ ਦੇਵੇ ਤਾਂ ਕਹਿੰਦੇ ਹਨ ਦੇਵਤਾ ਮਿਹਰ ਦੀ ਹੈ, ਭਾਵ ਗਊ ਦੇਵਤਾ ਹੈ ਤੇ ਮੇਹਰ ਕਰ ਰਹੀ ਹੈ। [6]ਜੇ ਦੇਵ (ਮੁਰਾਦਾਂ) ਦੇਵੇ ਤਾਂ ਪੂਜਾ ਵਿਚ ਸ਼ਹਿਰ ਦੀ ਪ੍ਰੀਤ ਹੁੰਦੀ ਹੈ। [7]ਜੇ ਜਜਮਾਨ ਦਿਜ ਨੂੰ ਦਾਨ ਦੇਵੇ ਤਾਂ ਦਿਜ ਨੂੰ ਉਸ ਜਜਮਾਨ ਦੀ ਗਲ ਕਹੀ ਭਾਂਵਦੀ ਹੈ। (ਅ) ਦਿਜ ਜਜਮਾਨ ਨੂੰ ਮਨ ਭਾਂਵਦੀਆਂ ਗਲਾਂ ਕਹਿੰਦਾ ਹੈ ਭਾਵ ਖੁਸ਼ਾਮਦ ਕਰਦਾ ਹੈ। [8]ਨੌਕਰ ਚਾਂਦਨੀ ਵਾਙੂ ਖਿੜਿਆ ਮਿਲਦਾ ਹੈ। [9]ਤਾਂ ਨਾਰੀ ਦਾ ਦਿਲ ਉਦਾਸ ਰਹਿੰਦਾ ਹੈ।

*ਇਹ ਸੋ ਸਾਖੀ ਦੀ ੮੧ਵੀਂ ਸਾਖੀ ਹੈ। †ਪਾ:—ਤਨ ਦੀ=ਤਨ ਦਹੀ।

‡ਪਾ:—ਮਾਨਦੀ। §ਪਾਠ ਸੋ ਸਾਖੀ:—ਆਂਵਦੀ।

ਸਤਿਗੁਰ ਪ੍ਰੀਤ ਸਦਾ ਹੀ ਭਾਂਵਦੀ। ਭਾਈ ਮੇਰਾ ਸਿੱਖ ਸੁਨੋ ਸਭਿ ਕਾਮਦੀ[1]। ਨਿੱਤ ਜੱਗੁ ਫਲ ਦਾਨ ਹੋਤਿ ਸਿਦਕ ਗੁਰਧਾਮ ਦੀ[2]। ਪਹਿਰ ਰਾਤ ਇਸ਼ਨਾਨ ਸਦਾ ਹੀ ਭਾਂਵਦੀ[3]। ਅਸ੍ਵਮੇਧ ਗੋਮੇਧ ਘਟੀ* ਘਟ ਜਾਂਵਦੀ[4]। ਤੀਜੀ ਅਗਨ-ਹੋਤ੍ਰਸਟੋਮ ਜੋਤ ਮਾਵਦੀ[5]। ਸੂਰਨ ਚਾਂਦੀ ਦੁਧ ਤਾਂਬਾ ਦੋਇ ਸਾਮਦੀ[6]। ਰਸ਼ਮ ਦੇਖ ਜਲ ਦਾਨ ਪਾਪ ਹਨ ਜਾਮਦੀ[7]। ਦੋਇ ਪਵਿੱਤਰ ਕਾਯਾਂ ਨ੍ਹਾਇ ਦੁਪਹਿਰ ਜੋ[8]। ਤੀਜੇ ਮਲੇਛ ਸ਼ਨਾਨ ਚਤਰਥੇ ਕਹਿਰ ਜੋ[9]। ਰਾਤ ਰਾਖਸੀ[10] ਨ੍ਹਾਇ ਅਰਧ ਹੁਇ ਪਾਤਕੀ[11]। ਹਿੰਸਾ ਸਭਿ ਕੀ ਪਾਪ ਜਲ ਕਾਲ ਨ ਸ਼ਾਂਤਕੀ[12]। ਇਹੀ ਨੇਮ ਕੀ ਰੀਤਿ ਨਾਇ ਭਜਿ ਨਾਮਣੇ[13]। ਹੁਆ ਜਗਤ ਤੇ ਪਾਰ ਸੋਇ ਬ੍ਰਤ ਰਾਮ ਕੋ[14]। ਹੋਰ ਕਪਟ ਕੀ ਰੀਤਿ ਜੋ ਆਲ ਪੰਜਾਲ ਕੀ[15]। [16]ਅਰਘੇ ਕੁੰਡੀ ਜਾਲਨਿ

---

[1]ਹੇ ਮੇਰੇ ਸਾਦੇ ਸਿੱਖ ਭਾਈਓ ਸੁਨੋ ਸ਼ਰੀਕਾਮਤਾ ਦੀ ਗੱਲ। (ਅ) ਇਹ ਦੁਨੀਆਂ ਕਾਮਨਾ ਦੀ (ਬੱਧੀ ਹੋਈ ਕੰਮ ਕਰਦੀ ਹੈ)। (ਏ) ਹੇ ਭਾਈ ! ਸਭ ਦੇ ਕੰਮ ਦੀ ਸਿੱਖਿਆ ਸੁਣੋ। [2]ਗੁਰੂ ਘਰ ਦੇ ਸਿਦਕ ਵਿਚ ਜੋ ਰਹਿੰਦਾ ਹੈ (ਉਸ ਨੂੰ) ਨਿੱਤ ਜੱਗ ਦਾ ਫਲ ਦਾਨ ਹੁੰਦਾ ਹੈ। ਕਟਾਖ੍ਯ ਇਹ ਹੈ ਕਿ (ਜੋ ਤਾਂ ਨਿਰੰਤਰ ਸਿਮਰਨ ਦੁਆਰਾ ਨਿਰੰਤਰ ਮੇਲ ਵਿਚ ਆ ਚੁਕਾ ਹੈ। (ਅ) ਨਿੱਤ ਯੱਗ ਤੇ ਨਿਤ ਦਾਨ ਦਾ ਫਲ ਹੁੰਦਾ ਹੈ। [3](ਗੁਰ ਸਿੱਖਾਂ ਨੂੰ) ਪਹਿਰ ਰਾਤ (ਰਹਿੰਦੀ) ਦਾ ਇਸ਼ਨਾਨ ਸਦਾ ਪਿਆਰਾ ਲਗਦਾ ਹੈ। [4](ਅਗੋਂ ਵੇਰ ਹਰ) ਘੜੀ ਘਟਦੀ ਜਾਂਦਿਆਂ (ਨ੍ਹਾਉਣਾ ਫਲ ਨੂੰ ਘਟਾਉਂਦਾ ਹੈ, ਇੰਞ ਕਿ ਇਕ ਘੜੀ ਘਟੇ ਤੇ ਨ੍ਹਾਉਣਾ) ਅਸ਼੍ਵਮੇਧ (ਦੋ ਘੜੀ ਘਟੇ ਤੇ) ਗੋਮੇਧ (ਤੁੱਲ ਫਲ ਦਾਤਾ ਹੈ)। [5](ਤੀਜੀ ਘੜੀ ਘਟੇ ਤੇ ਨ੍ਹਾਤਿਆਂ) ਜਯੋਤਿਸ਼ੋਮ ਅਗਨਹੋਤ੍ਰੀ ਵਾਲੇ ਦੁੱਲਜ ਫਲ ਹੁੰਦਾ ਹੈ, ਜਯੋਤਿਸ਼ੋਮ ਇਕ ਯੱਗ ਦਾ ਨਾਮ ਹੈ)। [6](ਦੋ ਵੀ ਦੋ ਘਟਿਆਂ) ਸੋਨੇ (ਦਾਨ ਦਾ), (ਪੰਜਵੀਂ ਦੇ ਘਟਿਆਂ) ਚਾਂਦੀ (ਦਾਨ ਦਾ) (ਛੇਵੀਂ ਦੇ ਘਟਿਆਂ) ਦੁੱਧ (ਦਾਨ ਦਾ ਤੇ (ਸੱਤਵੀਂ ਦੇ ਘਟਿਆਂ) ਤਾਂਬੇ ਦਾਨ ਦੇ) ਸਮਾਨ ਹੈ। [7](ਅੱਠਵੀਂ ਘਟਿਆਂ ਤੇ ਅਰਥਾਤ ਸੂਰਜ ਦੀਆਂ) ਕਿਰਨਾਂ ਵੇਖਕੇ (ਇਸ਼ਨਾਨ ਕਰਨਾ) ਜਲ ਦਾਨ ਦੇ ਫਲ ਤੁੱਲ ਹੈ (ਜਿਸ ਨਾਲ) ਪਾਪ ਚਲੇ ਜਾਂਦੇ ਹਨ, ਭਾਵ ਨਾਸ਼ ਹੁੰਦੇ ਹਨ। [8]ਜੋ ਦੁਪਹਿਰੇ ਨ੍ਹਾਵੇ ਤਾਂ ਕੇਵਲ ਕਾਯਾਂ ਹੀ ਪਵਿੱਤ੍ਰ ਹੋਂਦੀ ਹੈ। [9]ਤੀਜੇ (ਪਹਿਰ) ਸ਼ਨਾਨ ਮਲੇਛ ਸ਼ਨਾਨ ਹੈ ਤੇ ਚੌਥੇ ਪਹਿਰ (ਆਪਣੇ ਆਪ ਤੇ) ਕਹਿਰ ਕਰਨਾ ਹੈ, ਭਾਵ ਤਮੋਗੁਣੀ ਕੰਮ ਹੈ। [10](ਪਹਿਲੇ ਪਹਿਰ) ਰਾਤ ਨ੍ਹਾਉਣਾ ਰਾਖਸ਼ੀ ਸ਼ਨਾਨ ਹੈ। [11]ਅੱਧੀ ਰਾਤ ਨ੍ਹਾਤਿਆਂ ਪਾਪੀ ਹੁੰਦਾ ਹੈ। [12]ਜੋ (ਜਲ ਵਾਸੀ) ਸਭ ਜੀਵਾਂ ਦੀ ਹਿੰਸਾ (ਹੁੰਦੀ ਹੈ ਇਸ ਕਰਕੇ) ਪਾਪ ਹੈ। (ਕਿਉਂਕਿ ਅੱਧੀ ਰਾਤ ਦਾ ਸਮਾਂ) ਜਲ ਸ਼ਾਂਤਕੀ ਹੁੰਦਾ ਹੈ, ਇਸ ਕਰਕੇ ਉਸ ਨੂੰ (ਛੋਹਣ ਦਾ) ਕਾਲ ਨਹੀਂ ਹੁੰਦਾ। [13]ਨੇਮ ਦੀ ਰੀਤੀ ਇਹੀ ਧਾਰੇ ਕਿ ਨਾਮ ਭਜਨ ਦੇ ਵਾਸਤੇ ਇਸ਼ਨਾਨ ਕਰੇ। [14](ਜਿਸ ਨੇ) ਰਾਮ (ਦਾ ਨਾਮ ਜਪਣ) ਦਾ ਸੱਚਾ ਬ੍ਰਤ ਧਾਰਿਆ ਹੈ ਉਹ ਜਗਤ ਤੇ ਪਾਰ ਹੋਇਆ ਹੈ। [15]ਹੋਰ ਰੀਤਾਂ ਜੋ ਘਰ ਦੇ ਪੰਜਾਲ (ਵਿਚ ਰਸ ਕੇ ਕੀਤੀਆਂ ਜਾਣ) ਕਪਟ ਦੀਆਂ (ਰੀਤਾਂ ਹਨ)। [16]ਪ੍ਰਮਾਣ ਏਥੇ ਅਗਲੇ ਸਫੇ ਤੇ ਅੰਕ ੧।

*ਇਹ ਪਾਠ ਮੈਂ ਸਾਖੀ ਦਾ ਗੁ: ਪ੍ਰ: ਸੂ: ਵਿਚ ਅਕਸਰ ਥਾਈਂ ਪਾਠ 'ਘਟੈ' ਹੈ।

ਨਾਮ ਸੰਭਾਲ ਕੀ[1]। ਸਤਿਗੁਰ ਹੋਇ ਦਿਆਲ ਬਿੱਤ ਰਹਿ ਸੱਚੁ ਕੀ[2]। ਸੱਚਾ ਜਗੁ ਬਿਉਹਾਰ[3] ਤਜੈ ਸਭਿ ਕੱਚੁ ਕੀ। ਭਾਈ ਜਗ ਤਰਨਾ ਹੈ ਸੁਗਮ ਤਮਾਸ਼ਾ ਵਿਸ਼ਨ ਕਾ[4]। ਰਹੈ ਕ੍ਰਿਯਾ ਮਹਿੰ ਧਾਨ, ਦਾਸ ਨਹਿੰ ਸਿਸਨ ਕਾ[5]। ਏਹਾ ਜੁਗਤ ਵਰਤਨੀ ਅਲੱਗ ਵਰਤਣਾ[6]। ਇਹੀ ਜਗਤ ਕਾ ਮੇਲ ਪਰ ਕਾ ਦਿਲ ਪਰਚਣਾ[7]। ਜਿਉ ਚੌਪੜ, ਸ਼ਤਰੰਜ, ਰੰਜਫਾ[8], ਰਾਮਦੋਕ[9]। ਲਾਭ ਨਾਹਿ ਕੁਛ ਰੰਚ ਤਿਉਂ ਹੀ ਇਹ ਮਨ ਕੇ ਸ਼ੌਕ। ੧।

ਚੌਪਈ॥*ਪ੍ਰੇਮ ਬਿਨਾ ਸਭਿ ਢੋਕੇ ਕਾਮ।[10]ਪ੍ਰੇਮ ਕਰੈ ਸਿਮਰੈ ਸੱਤਿਨਾਮ।ਮੇਲ ਸਕਲ ਕੋ ਪ੍ਰੇਮ ਮਹਾਨੋ।ਪ੍ਰੇਮ ਬਿਨਾ ਸਭਿ ਕੋਰਿ ਨਿਦਾਨੋ[11]॥੨੪॥ਸ੍ਰੈਯਾ॥ਜਾ ਤਨ ਪ੍ਰੇਮ ਪ੍ਰਵਾਹ ਬਹੈ ਸੁਖ ਸੋ ਨਰ ਪਾਵਨ ਬੇਦ ਉਚਾਰੈ[12]।ਕੰਚਨ ਕੱਸਪ ਪ੍ਰੇਮ ਬਿਨਾ ਖਯ ਨਰਹਰਿ ਸੁਤ ਹਿਤ ਕੋ ਵਪੁ ਧਾਰੈ[13]। ਸਿੱਧ ਅਠਾਰਹਿ ਜਾਂਹਿ ਅਧੀਨ ਹੈਂ ਸਹਸ੍ਰ ਭੁਜਾ ਦਿਜ ਸੁਨ†ਬਿਡਾਰੈ[14]। ਬੇਦ ਉਚਾਰਤਿ:- ਵਿਸ਼ੂਵਾ ਪੁੱਤ੍ਰ[15] ਹੀ ਪ੍ਰੇਮ ਬਿਨਾ ਸੁਰਲੋਕ ਸਿਧਾਰੈ ॥੨੫॥ ਪੁਲਕਤਿ ਗਾਤ ਅਨਾਹਦ ਬਾਤ[16] ਸੁ ਭੂਲ ਨ ਆਨ ਕਹੁ ਚੇਤਹੁ ਪ੍ਰਾਨੀ[17] !ਤੇਰੇਹੀਭੀਤਰ ਓਧਜ[18]ਮਾਖਨ ਸੈਲਕੈ ਅੰਤਰ ਪਾਵਕਭਾਨੀ[19]। ਏਕ ਹੀ ਭਾਸਤਿ ਭ੍ਰਾਂਤਿ

[1](ਜੋ) ਅਰਘੇ (ਮੰਤ੍ਰ ਪੜ੍ਹਕੇ ਦੇਂਦੇ ਭਾਵ ਰੁਹਲਦੇ ਹਨ) ਕੁੰਡੀ ਜਾਲ (ਲਾਉਂਦੇ ਹਨ) ਉਹਨਾਂ ਨੂੰ ਨਾਮ ਦੀ ਸੰਭਾਲ ਕਿੱਥੇ। [2]ਸੱਚੇ ਨਾਮ ਵਿਚ ਜਿਤੀ ਰਹਿੰਦੀ ਹੈ ਉਸ ਦੀ। [3]ਵਿਹਾਰ ਸਚਾਈ ਨਾਲ ਕਰੇ। [4]ਭਾਈ ਜੱਗ ਤਰਨਾ ਸੌਖਾ ਹੈ ਜੇ ਇਸ ਨੂੰ (ਪਰਮਾਤਮਾ ਦਾ) ਤਮਾਸ਼ਾ ਸਮਝੇ। [5]ਕੰਮ ਕਰਦਿਆਂ ਧਿਆਨ (ਸਾਈਂ ਵਿਚ ਲਗਾ) ਰਹੇ ਤੇ ਇੰਦ੍ਰੀਆਂ ਦਾ ਦਾਸ ਨਾ ਬਣੇ। [6](ਸੰਸਾਰ ਤੋਂ) ਅੱਲੱਗ ਵਰਤਣਾ। [7]ਜਗਤ ਦਾ ਮੇਲ ਤਾਂ ਇਹੋ ਹੈ (ਕਿ ਇਕ) ਪਲ ਮਾਤ੍ਰ ਦਿਲ ਦਾ ਪਰਚਾਵਾ ਹੈ। (ਅ) ਇਕ ਦੂਏ ਦਾ ਦਿਲ ਪਰਚਾਵਾ ਹੈ। [8]ਛਿਆਨਵੇਂ ਪੱਤਿਆਂ ਦਾ ਤਾਸ਼ ਇਸ ਦੇ ੧੨, ੧੨ ਪੱਤਿਆਂ ਦੇ ੮ ਰੰਗ ਹੁੰਦੇ ਹਨ। [9]ਇਕ ੧੨ ਟਾਹਣ ਦੀ ਖੇਲ ਵਾਂਙੂ ੮੧ ਟਾਹਣ ਦੀ ਖੇਲ ਜੋ ਠੀਕਰੀਆਂ ਆਦਿ ਨਾਲ ਖੇਲਦੇ ਹਨ। [10](ਤੰਤੇ.....)। [11]ਸਭ ਦਾ ਅੰਤ ਹੁੰਦਾ ਹੈ। [12]ਵੇਦ ਕਹਿੰਦਾ ਹੈ ਕਿ ਓਹ ਨਰ ਸੁਖੀ ਤੇ ਪਵਿੱਤਰ ਹੈ ਜਿਸ ਦੇ ਸਰੀਰ ਵਿਚ ਪ੍ਰੇਮ ਦਾ ਪ੍ਰਵਾਹ ਵਹਿੰਦਾ ਹੈ। [13]ਹਿਰਨਕਸ਼ਪ ਪ੍ਰੇਮ ਬਿਨਾਂ ਨਾਸ਼ ਹੋ ਗਿਆ (ਤੇ ਉਸੇ ਦੇ) ਪੁੱਤ੍ਰ ਦੇ ਹਿਤ (ਨੂੰ ਦੇਖਕੇ ਹਰੀ ਨੇ) ਨਰਸਿੰਘ ਦਾ ਰੂਪ ਧਾਰਿਆ। [14](ਉਸ ਪ੍ਰੇਮ ਦੇ ਨਾ ਹੋਣ ਕਰਕੇ) ਸਹੱਸ੍ਰ ਬਾਹੂ ਨੂੰ ਦਿਜ ਸੁਨ (=ਜਮਦਗਨੀ ਨਾਮੇ ਬ੍ਰਾਹਮਣ ਦੇ ਪੁੱਤ੍ਰ) ਪਰਸਰਾਮ ਨੇ ਮਾਰ ਦਿਤਾ (ਕਿਉਂਕਿ ਸਹੱਸ੍ਰ ਬਾਹੂ ਨੇ ਇਕ ਗਾਂ ਬਦਲੇ ਜਮਦਗਨੀ ਨੂੰ ਮਾਰ ਦਿਤਾ ਸੀ)। [15]ਰਾਵਣ। [16]ਇਕ ਰਸ ਪਰਮਾਤਮਾ ਦਾ ਸਿਮਰਨ ਕਰਦਿਆਂ ਪੁਲਕਾਵਲੀ ਆ ਜਾਵੇ (ਐਸਾ ਪ੍ਰੇਮ ਹੋਵੇ)। [17]ਭੁੱਲਕੇ ਹੋਰ ਕਿਸੇ ਨੂੰ ਹੇ ਪ੍ਰਾਣੀਓ ਨਾ ਚੇਤੇ। [18]ਦੁੱਧ [ਸੰਸ:, ਉਧਜ, ਉਦਸਜ=ਜੋ ਥਣਾਂ ਵਿਚੋਂ ਹੋਵੇ ਸੋ ਦੁੱਧ। ਡਿੰਗਲ ਭਾ:—ਊਧਸ]। [19]ਜਿਵੇਂ ਦੁੱਧ ਵਿਚ ਮੱਖਣ ਹੈ, ਜਿਵੇਂ ਪੱਥਰ ਵਿਚ(ਭਾਨੀ=) ਪ੍ਰਕਾਸ਼ ਰੂਪ ਅੱਗ ਹੈ, ਤਿਵੇਂ ਤੇਰੇ ਹੀ ਅੰਦਰ (ਉਹ ਜੋਤੀ ਸਰੂਪ ਹੈ)।

*ਸੋ ਸਾਖੀ ਦੀ ਇਹ ੮੨ਵੀਂ ਸਾਖੀ ਹੈ। †ਪਾਠ ਸੋ ਸਾਖੀ—ਸ਼ੁਨ।

ਕੋ ਰਾਖਤਿ ਤਜੋਂ ਤੁਹਿ ਅੰਤਰ ਚੇਤਨ ਮਾਨੀ[1]*। ਜਾਂ ਲਗੁ ਨੇਹ ਕੀ ਪਾਲ ਟੁਟੀ ਨਹਿੰ ਸੱਤਿ ਸਰੂਪ ਸਨੇਹਿ ਸਮਾਨੀ[2] ॥੨੬॥ਦੋਹਰਾ॥ਸੱਤਿ ਰੂਪ ਪਰਮਾਤਮਾ ਸਭਿ ਘਟਿ ਰਹਯੋ ਬਿਆਪ। ਜਿਨ ਜਾਨਾ ਤਾਂਕੋ ਅਨੰਦ ਔਰ ਨ ਜਾਨਤਿ ਆਪ[3]॥੨੭॥ਸੱਤਿ,ਸੁੰਨਿ,ਚੇਤਨ,ਅਮਲ,ਸੈ ਪ੍ਰਕਾਸ਼,ਅਬਿਨਾ।ਸ਼। ਆਤਮ ਰਾਮ ਸ੍ਰਛੈਦ ਨਿਤ ਜਾਨਤਿ ਪੂਰਨ ਆਸ[4] ॥ ੨੮ ॥ ਸਸੈ ਸ੍ਰਿੰਗ ਜਿਉਂ ਜਗੁ ਦਿਖਹਿ ਬੈਧਯਾ ਸੁਤ ਕਾ ਭਾਸ[5]।ਗਗਨ ਸੁਮਨ, ਬਾਰੂ ਸ੍ਰਿਗਧ ਤਜੋਂ ਝੂਠਾ ਆਭਾਸ[6]†॥੨੯॥ਸੁਨਹੁ ਬਿਸ਼ੈਭਰ ਦਾਸ ਸਿਖ ! ਪੂਰਹਿ ਆਸਾ ਜਾਨ[7]।ਜਨਮ ਮਰਨ ਤੁਹਿ ਮਿਟਹਿਗੋ ਅਸ਼ਟ ਜਨਮ ਧਰਿ ਆਨ[8]॥੩੦॥ ਤਬਿ ਪੂਛਯੋ ਸਿਖ ਸੋਚਕੈ 'ਕਹੀਏ ਜਾਮਾ ਮੋਰ[9]। ਸਿੱਖੀ ਮਾਂਗੌਂ ਗੁਰੂ ਢਿਗੁ ਰਹੌਂ ਦਾਸ ਨਿਤ ਤੋਰ[10]' ॥ ੩੧ ॥ 'ਸੱਤਿਨਾਮ ਸਿਮਰੌ ਸਦਾ' ਸਤਿਗੁਰ ਕਹਯੋ ਸੁਨਾਇ।'ਸ਼੍ਰੀ ਨਾਨਕ ਅੰਗਦ ਗੁਰੂ ਅਮਰਦਾਸ ਸੁਖ ਪਾਇ[11]॥੩੨ ॥ ਰਾਮਦਾਸ ਅਰਜਨ ਗੁਰੂ ਹਰਿਗੁਬਿੰਦ ਹਰਿਰਾਇ। ਸ਼੍ਰੀ ਸਤਿਗੁਰ ਹਰਿ ਕ੍ਰਿਸ਼ਨ ਜੁਤਿ ਤੇਗ ਬਹਾਦਰ ਗਾਇ ॥ ੩੩ ॥ ਤਿਸ ਕੋ ਸੁਤ ਦਸਵੋਂ ਗੁਰੂ ਪੰਥ ਖਾਲਸਾ ਕੀਨ[12]। ਅਪਰ ਭਵਿੱਖਤ ਬਾਰਤਾ ਪ੍ਰਭੂ ਬਤਾਇ ਸੁ ਦੀਨਿ ॥ ੩੪ ॥ 'ਦਯਾਸਿੰਘ ਤੇ ਆਦਿ ਸਿਖ ਦਿਜਬਰ ਕੋਸ਼ੋ ਦਾਸ। ਧਰਹਿੰ ਪੰਥ ਮਹਿੰ ਜਨਮ ਪੁਨ ਕਰਿ ਹੈਂ ਰਾਜ ਪ੍ਰਕਾਸ਼ ॥੩੫॥ ਚੌਪਈ॥ਜੋ ਜੋ ਗੁਰ ਢਿਗ ਘਾਲਹਿੰ ਘਾਲਾ[13]।ਤੇ ਸਭਿ ਜਨਮ ਧਰਹਿੰ ਤਿਸ ਕਾਲਾ। ਅਵਿਤਰਿ ਹੈਂ[14]

---

[1]ਪੱਥਰ ਤੇ ਅੱਗ ਇਕੋ ਰੂਪ ਭਾਸਦੇ ਹਨ ਤੇ (ਅੱਗ ਉਥੇ) ਸ਼ਾਂਤੀ ਰੂਪ ਰਖਦੀ ਹੈ। ਭਾਵ ਦਾਹ ਸ਼ਕਤੀ ਪ੍ਰਗਟ ਨਹੀਂ ਕਰਦੀ ਤਿਵੇਂ ਤੇਰੇ ਅੰਦਰ ਉਹ ਚੇਤਨ ਸਮਾਇਆ ਹੋਇਆ ਹੈ। [ਮਾਨੀ=ਮਾਇਆ ਹੋਇਆ, ਸਮਾਇਆ ਹੋਇਆ]। [2]ਜਦ ਤਕ ਕਿ (ਸੰਸਾਰ ਦੇ ਮੋਹ ਦੀ ਪਾਲ ਨਹੀਂ ਟੁਟਦੀ ਓਦੋਂ ਤੱਕ ਸੱਤ ਪ੍ਰਮਾਤਮਾ ਦੇ ਪ੍ਰੇਮ ਵਿੱਚ ਤੇਰੀ ਸਮਾਈ ਨਹੀਂ ਹੁੰਦੀ ਹੈ। [3]ਹੋਰਨਾਂ ਨੂੰ ਨਹੀਂ (ਅਨੰਦ ਜਿਨ੍ਹਾਂ ਨੇ ਉਸਨੂੰ) ਆਪੇ ਵਿੱਚ ਨਹੀਂ ਪਛਾਣਿਆਂ। [4]ਜੋ ਜਾਣਦਾ ਹੈ ਉਸ ਦੀਆਂ ਆਸਾਂ ਪੂਰਨ ਹੁੰਦੀਆਂ ਹਨ। [5]ਜਿਵੇਂ ਸਹੇ ਦੇ ਸਿੰਗਾਂ ਦਾ ਤੇ ਬਾਂਝ ਇਸਤ੍ਰੀ ਦੇ ਪੁੱਤ੍ਰ ਦਾ ਆਭਾਸ ਝੂਠਾ ਹੁੰਦਾ ਹੈ ਤਿਵੇਂ ਇਹ ਦੀਸਣਹਾਰਾ ਜਗਤ ਹੈ। [6]ਆਕਾਸ਼ ਦੇ ਫੁੱਲ ਤੇ ਰੇਤੇ ਵਿੱਚ ਚਿਕਨਤਾ ਜਿਵੇਂ ਝੂਠੀ ਹੈ ਤਿਵੇਂ ਇਸ ਜਗਤ ਦਾ ਆਭਾਸ ਅਰਥਾਤ ਪ੍ਰਤੀਤੀ ਝੂਠੀ ਹੈ। [7]ਜਾਣ ਲੈ ਆਸ਼ਾ ਪੂਰੀਆਂ ਹੋਣਗੀਆਂ। [8]ਅੱਠ ਜਨਮ ਹੋਰ ਧਾਰਨੇ ਪੈਣਗੇ। [9](ਅਗਲੇ) ਜਨਮ ਮੇਰੇ ਦੱਸੋ। [10]ਨਿੱਤ ਤੇਰਾ ਦਾਸ ਰਹਾਂ। [11]ਜੀ ਤੈਂ ਸੁਖ ਪਾਵੇਂਗਾ। [12]ਕਮਾਈ ਕਰਨਗੇ। [13] ਅਵਤਾਰ ਧਾਰਨਗੇ।

*ਪਾਠ ਸੈ ਸਾ:—ਪ੍ਰਾਨੀ। †ਪਾ:—ਅੱਭਯਾਸ।

ਤਬਿ ਭਗਤ ਅਠਾਰਾਂ। ਛੀਨੈਂ ਰਾਜ ਸਭਿਨਿ ਤੇ ਸਾਰਾ ॥ ੩੬ ॥ ਆਇ ਮੋਨ[1] ਕੋਤਿਕ ਦਿਨ ਵਧੈਂ। ਪੂਰਬ ਦੇਸ਼ ਅਧਿਕ ਹੀ ਸਧੈਂ[2]।ਤੇਜ ਕਿਤਿਕ ਸਿੰਘਨਿ ਪਰ ਛਾਵੈ। ਅਰਹਿੰ ਪੰਥ ਸੋਂ ਪੁਨ ਘਟਿ ਜਾਵੈ॥੩੭॥ਪਰਬਤ ਮੈਂ ਪ੍ਰਵੇਸ਼ ਹੁਇ ਜਾਇ[3]।ਲੇਹਿ ਖਾਲਸਾ ਦਰਬ ਦਬਾਇ। ਜੋ ਅਬਿ ਹਮਰੇ ਸ਼ੱਤ੍ਰੂ ਪਹਾਰੀ। ਸੈਲਨਿ ਤੇ ਜਰ ਦੇਹਿ ਉਖਾਰੀ[4] ॥ ੩੮ ॥ ਕਾਂਗੜੇਸ਼ ਭੂਪਤਿ ਕੋ ਨੰਦ। ਕਰੈਂ ਨਿਕਾਸਨ ਸਿੰਘ ਬਿਲੰਦ। ਸੋ ਰੰਗਾ ਬਿਚ ਤਜਾਗੈ ਪ੍ਰਾਨ। ਸ਼ਿਵ ਕੋ ਸੇਵਕ ਦਾਨਿ ਮਹਾਨ[5] ॥ ੩੯ ॥ ਪਨ ਸਿੰਘਨ ਮੈਂ ਸੋ ਜਨਮੈ ਹੈ। ਕਾਂਸ਼ੀ ਰਾਜ ਕਰੈ ਬਿਦਤੈ ਹੈ'। ਕਹਿ ਕਵਿ ਸ਼ੋਭਾ ਸੁਨਹੁ ਅਸ਼ੇਖਾ ! ਮਰਸੈ ਰੰਗ ਪਰ ਹਮਹੁੰ ਪਰੇਖਾ[6] ॥ ੪੦ ॥ ਦੋਹਰਾ ॥ ਨਾਮ ਤਾਂਹਿ ਅਨਰੁਧ ਸਸੀ[7] ਅਬਿ ਤਜਾਗੀ ਤਿਨ ਦੇਹ*। ਹੋਹਿ ਭਵਿੱਖਤ ਮੈਂ ਜਨਮ ਕਾਂਸ਼ੀ ਜੈ ਕਰਿ ਲੇਹਿ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਰਹਿਤ' ਪ੍ਰਸੰਗ ਬਰਨਨੰ ਨਾਮ ਖੋੜਸਮੋ ਅੰਸੂ ॥੧੬॥ ੧੭. [ਭਵਿੱਖਤ। ਬਿਪ੍ਰ ਭਰ ਦੀਆਂ ਇਸਤ੍ਰੀਆਂ]।

ਦੋਹਰਾ ॥ [6]ਰਾਜ ਕਰੈਗਾ‡ ਖਾਲਸਾ ਰਹੈ ਮਵਾਸ[8] ਨ ਕੋਇ। ਕਰੈ ਨੌਕਰੀ ਮੋਹਿ[9] ਜੋ ਜੀਵਾ§ਪਾਵੈ ਸੋਇ॥ ੧ ॥ਚੌਪਈ॥ ਤੁਰਕ ਡੋਗਰੇ ਗਿਲਜੇ ਬ੍ਰਿੰਦ। ਸਭਿ ਚਾਕਰ ਹੁਇਂ ਪੰਥ ਬਿਲੰਦ[10]। ਜੈਬੁਕ ਨਗਰ[11] ਭੂਪ ਹੈ ਭਲੇ। ਰਾਜ ਕਰਹਿੰਗੇ ਸਿੰਘਨਿ ਮਿਲੇ¶॥੨॥ਤੀਨ ਹਜ਼ਾਰ ਕੋਸ ਕੇ ਅੰਦਰ। ਫਿਰੈ ਖਾਲਸਾ ਪਾਵੈ ਦੁੰਦਰ[12]। ਕਿਸਹੂੰ ਦੇਸ਼ ਦਾਮ ਲੈ ਭੇਟ[13]। ਕਾਹੂੰ ਲਸ਼ਾਵਹਿ ਰਾਜ ਸਮੇਟ[14]।੩॥ਸੁਨਹੁ ਬਿਸ਼ੰਭਰ ਦਾਸ ਸੁਜਾਨ। ਏਵ ਬਿਚਾਰਹੁ ਅਨਦ ਮਹਾਨ। ਪਹੁੰਚਹੁ ਨਿਜ ਘਰ ਤੂੰ ਮਮ ਸਿੱਖ। ਹੋਵੈਗੀ ਸੁਧਿ ਭੂਤ ਭਵਿੱਖ[15] ॥ ੪ ॥ ਕਾਰਜ ਸਕਲ ਸਪੂਰਨ ਹੋਵੈਂ। ਦੁਖ ਅਰੁ ਦਾਰਿਦ ਘਰ ਤੇ

[1]ਮੋਨੀ। ਸੋ ਸਾਖੀ ਦੇ ਪ੍ਰੇਮੀ ਇਸ ਦਾ ਅਰਥ ਫਟੰਗੀ ਕਰਦੇ ਹਨ। [2]ਸਾਧਣਗੇ। [3](ਖਾਲਸਾ) ਹੋ ਜਾਵੇਗਾ। [4]ਉਖਾੜ ਦੇਵੇਗਾ (ਖਾਲਸਾ)। [5]ਮਹਾਂ ਦਾਨੀ ਹੋਵੇਗਾ। [6]ਅਸਾਂ ਆਪ ਡਿੱਠਾ ਹੈ। [7]ਅਨੁਰੁਧ ਚੰਦ ਸੀ। [8]ਆਕੀ। [9]ਮੇਰੀ ਵਾ ਮੇਰੇ ਖਾਲਸੇ ਦੀ। [10]ਉੱਚੇ ਖਾਲਸਾ ਪੰਥ ਦੇ [11]ਜੈਮੂ ਨਗਰ ਦਾ। [12]ਰੌਲਾ। [13]ਭਾਵ ਕਿਸੇ ਦੇਸ਼ ਤੋਂ ਖਿਰਾਜ ਲਵੇਗਾ (ਖਾਲਸਾ)। [14]ਭਾਵ ਕਈ ਰਿਆਸਤਾਂ ਆਪਣੇ ਵਿਚ ਮਿਲਾ ਲਵੇਗਾ (ਖਾਲਸਾ)। [15]ਤੂੰ ਆਪਣੇ ਘਰ ਪਹੁੰਚੇਂਗਾ ਤਾਂ ਤੈਨੂੰ ਭੂਤ ਭਵਿੱਖਤ ਦੀ ਸੋਝੀ ਹੋ ਆਵੇਗੀ।

*ਕਵਿ ਜੀ ਆਪਣੀ ਨਿਜ ਦੀ ਵਾਕਫੀਅਤ ਦੇ ਆਧਾਰ ਤੇ ਦੱਸ ਰਹੇ ਹਨ।

†ਸੋ ਸਾਖੀ ਦੀ ੮੨ ਵੀਂ ਸਾਖੀ ਹੀ ਚਲ ਰਹੀ ਹੈ। ‡ਪਾ:—ਰਾਜ ਕਰੈ ਸਭ।

§ਪਾ:—ਜੀਵਕਾ। ¶ਇਥੋਂ ਪਤਾ ਲਗਦਾ ਹੈ ਕਿ ਇਹ ਆਖੇਪ ਇਨ੍ਹਾਂ ਨੇ ਹੀ ਕਰਾਏ ਹਨ।

ਖੋਵੈ[1]।ਇੱਤ੍ਰਾਦਿਕ ਕਹਿ ਸਤਿਗੁਰ ਪੂਰੇ। ਉਠੇ ਸਭਾ ਤੇ ਦੇ ਬਰ ਰੂਰੇ॥੫॥ ਸਰਬ ਆਪਨੇ ਡੇਰੇਗਏ।*ਮੋਹਿ[2]ਸੰਗਇਮਭਾਖਤਿ ਭਏ। 'ਸੁਨਿ ਗੁਰਬਖਸ਼ ਸਿੰਘ! ਇਹ ਬਾਤ। ਰਾਤ ਬਿਤੀਤਹਿ ਹੁਇ ਜਬਿ ਪ੍ਰਾਤਿ ॥ ੬ ॥ ਗਮਨਹੁ ਸਿੱਖ ਉਜੈਨੀ ਪਾਸ[2]। ਆਨਹੁ ਸੰਗੁ ਬਿਸ਼ੰਭਰਦਾਸ[3]। ਸਾਹਿਬ ਸਿੰਘ ਆਦਿ ਸੁਨਿ ਸ਼ੋਤੇ[a]। ਮੰਦਰ ਮਹਿੰ ਗੁਰ ਪ੍ਰਵਿਸ਼ਨ ਹੋਤੇ॥੭॥ਸੁਨਿ ਕਰਿ ਮੈਂ ਬੰਦਨ ਕਰਿ ਮੁਰਿਯੋ। ਨਿਜ ਥਲ ਖਾਨ ਪਾਨ ਕੋ ਕਰਿਯੋ। ਸੁਪਤ ਜਥਾ ਸੁਖ ਰਾਤਿ ਬਿਤਾਈ। ਜਾਗੋ ਜਬਿ ਪ੍ਰਭਾਤਿ† ਹੁਇ ਆਈ॥੮॥ਚਾਰ ਘਟੀ ਜਬਿ ਦਿਨਹੂੰ ਚਰਿਯੋ।ਸਿੱਖ ਉਜੈਨੀ[b] ਲ੍ਯਾਵਨ ਕਰਿਯੋ। ਸਭਿ ਤ੍ਰਿਯ ਲੇ ਅਰੁ ਸੁਤ ਕੋ ਸਾਥ।ਪਹੁੰਚਨੋ ਜਹਿੰ ਬੈਠੇ ਗੁਰ ਨਾਥ॥ ੯ ॥ ਭੇਂਟ ਰਜਤਪਣ ਸ਼ਾਹਜਹਾਨੀ[4]। ਧਰੇ ਹਜ਼ਾਰ, ਬੰਦਨਾਂ ਠਾਨੀ। ਸੁਤ ਜੁੜਿ ਲੇ ਗੁਰ ਖੁਸ਼ੀ ਘਨੇਰੀ। ਰੁਖਸਦ ਹੋਨਿ ਲਗਨੋ ਤਿਸ ਬੇਰੀ ॥ ੧੦ ॥ ਤਿਸ ਕੀ ਜੁਵਤੀ[c] ਅੰਤਰ ਗਈ। ਗੁਰ ਮਹਿਲਾ ਕੋ ਦਰਸਤਿ ਭਈ। ਦਰਬ ਉਪਾਇਨ ਧਰਿ ਕਰਿ ਆਗੀ। ਸ਼ਰਧਾ ਜੁਤਿ ਪਦ ਪੰਕਜ ਲਾਗੀ॥੧੧॥ਚਲਨਿ ਸਮੈਂ ਸਤਿ-ਗੁਰ ਢਿਗੁ ਆਈ। ਨਾਮ ਮਦਨਵੈਤੀ ਹਰਖਾਈ। ਚਰਨਿ ਕਮਲ ਪਰ ਨਿਜ ਸਿਰ ਧਰਨੋ। ਅੱਸ਼ਨਿ ਕੋ ਜਲ ਊਪਰ[d] ਪਰਨੋ ॥ ੧੨ ॥ ਸਤਿਗੁਰ ਰਹੇ ਹਟਾਇ ਪਿਛੇਰੇ। ਤੌਊ ਧਰਨੋ ਸਿਰ ਹੋਇ ਅਗੇਰੇ। ਪਗ ਪਰ ਅੱਸ਼ੂ ਪਿਖਿ‡ ਹਸ ਕਹਨੋ। 'ਕਸੋਂ ਤੁਵ ਚਿਤ ਚਿੰਤਾ ਮਹਿੰ ਬਹਨੋ॥੧੩॥ਗੁਰਘਰ ਦੇਤਿ ਲੇਤਿ ਨਹਿੰ ਜੋਵੈ[e]।ਤੁਵ ਸੁਤ ਦਾਸ ਹਮਾਰੋ ਹੋਵੈ।ਅਪਰ ਜਨਮ ਮਹਿੰ ਇਮ ਬਨ ਜਾਇ[f]। ਅਬਿ ਦੀਨੋ ਤੁਹਿ ਨਿਸ਼ਚੈ ਪਾਇ[10] ॥ ੧੪ ॥ ਸਾਬਤ ਹੋਵਾ[11] ਭਲੇ ਪਛਾਨ। ਗੋਰਖ ਜਾਨੈ ਕੈ ਤੂੰ ਜਾਨ[12]।ਸੁਨਤਿ ਮਦਨਵੈਤੀ ਤਬਿ ਕਹਨੋ। 'ਮੋਹ ਨ ਹੋਇ[13]ਇਹੀ ਮੈਂ ਚਹਨੋ'॥ ੧੫ ॥ ਗੁਰੂ ਕਹੈਂ:—

---

[1]ਭਾਵ ਭਾਈ ਰਾਮਕੁਇਰ ਜੀ ਪ੍ਰਤਿ। [2]ਭਾਵ ਬਿਸ਼ੰਭਰ ਦਾਸ ਪਾਸ। [3]ਭਾਈ ਰਾਮਕੁਇਰ ਜੀ ਕਹਿੰਦੇ ਹਨ ਹੈ ਸਾਹਿਬ ਸਿੰਘ ਤੋਂ ਆਦਿ ਲੈਕੇ ਸ਼ੋਤਿਓ ਸੁਣੋ:—। [4]ਬਿਸ਼ੰਭਰ ਦਾਸ। [5]ਸ਼ਾਹ-ਜਹਾਨੀ ਰੁਪੱਯਾਂ ਦੀ। [6]ਇਸਤ੍ਰੀਆਂ। [7](ਚਰਨਾਂ) ਉਪਰ। [8]ਸੋ ਸਾਖੀ ਦਾ ਪਾਠ ਹੈ:—ਗੁਰੂ ਕਾ ਘਰ ਦੇਂਦਾ ਹੈ ਲੈਂਦਾ ਨਹੀਂ, ਇਹੋ ਭਾਵ ਤੁਕ ਦਾ ਹੈ। [9]ਇਹ (ਬਾਰਤਾ) ਬਣ ਜਾਵੇਗੀ ਭਾਵ ਤੇਰੀ ਸੰਤਾਨ ਸਿੰਘ ਹੋਵੇਗੀ)। [10]ਨਿਸ਼ਚਾ ਕਰ ਲੈ। [11](ਹੁਣ ਤੇਰਾ ਪੁੱਤ ਸਿੱਖਾਂ ਵਿਚ) ਸਾਬਤ ਹੋ ਗਿਆ। [12](ਗੋਰਖ=) ਪਰਮਾਤਮਾ ਜਾਣਦਾ ਹੈ ਜਾਂ ਤੂੰ ਜਾਣੇਂਗੀ। [13]ਮੈਨੂੰ ਮੋਹ ਨਾ (ਕਦੇ) ਵਾਪਰੇ। *ਇਹ ਸੋ ਸਾਖੀ ਦੀ ੮੩ਵੀਂ ਸਾਖੀ ਹੈ।

†ਪਾ:—ਪ੍ਰਾਤੀ। ‡ਪਾ:—ਦੇਖ।

'ਹੁਸ਼ਨਾਕ[1] ਉਦਾਰੀ ! ਤੂੰ ਗੁਰਬਖਸ਼ ਸਿੰਘ ਦੀ ਨਾਰੀ। ਪੁਨ ਪਛੁਤਾਵਤਿ ਸੁਤ ਕੋ ਰਹੈਂ। ਅਗਲੇ ਜਨਮ ਬਿਖੈ ਨਹਿੰ ਲਹੈਂ ॥ ੧੬ ॥ ਜਾਮਾ ਜਾਨਹੁ ਤ੍ਰੀਮਤ ਕੇਰਾ[2]। ਅਹੈ ਸੁਭਾਵ ਪੁਰਖ ਕੋ ਤੇਰਾ[3]।ਸੁਨਤਿ ਮਦਨਵੈਤੀ ਹਰਿਖਾਨੀ। ਸਮੁਝਿ ਵਾਰਤਾ ਮੁਖ ਮੁਸਕਾਨੀ ॥ ੧੭ ॥ ਹੁਤੀ ਮੋਦਨੀ ਦੂਸਰਿ ਦਾਰਾ।ਪਹੁੰਚਿ ਨਿਕਟ ਪ੍ਰਗ ਪਰ ਸਿਰ ਧਾਰਾ। ਭਇ ਸਤਿਗਰ ਤੁਸ਼ਨ ਹੁਇ ਰਹੈ। ਸਿਰ ਕੋ ਧੁਨਨੋਂ ਬਾਕ ਨਹਿੰ ਕਹੈ ॥ ੧੮॥ ਯੁਤਿ ਪਰਿਵਾਰ ਬਿਸ਼ੈਭਰ ਦਾਸ। ਰੁਖ਼ਸਦ ਹ੍ਵੈ ਕਰਿ ਸਤਿਗੁਰ ਪਾਸ। ਮਸਤਕ ਟੇਕਤਿ ਕੀਨ ਪਯਾਨਾ। ਦੱਖਣ ਦਿਸ਼ ਉਜੈਨ ਪੁਰਿ ਜਾਨਾ॥੧੯॥ ਸਤਿਗੁਰ ਹਸੇ ਤਿਨਹੁੰ ਕੇ ਪਾਛੇ। ਮੈਂ[4] ਢਿਗ ਖਰੋ ਖੁਸ਼ੀ ਪਿਖਿ ਆਛੇ। ਬੂਝਨਿ ਕਰਤਿ ਭਯੋ ਤਿਸ ਬੇਰਾ। 'ਕਹਾਂ ਹੁਕਮ ਹੈ ਰਾਵਰ ਕੇਰਾ ?' ॥ ੨੦ ॥ ਸੁਨਿ ਕਲਗ਼ੀਧਰ ਬਾਕ ਉਚਾਰਾ। 'ਨਾਮ ਮਦਨਵੈਤੀ ਜੋ ਦਾਰਾ।ਜਬਿ ਗੁਰਬਖਸ਼ ਸਿੰਘ ਤਨ ਤੇਰਾ[5]। ਤੁਵ ਸਿਖਣੀ ਹੋਵੈ ਤਿਸ ਬੇਰਾ ॥ ੨੧ ॥ ਹੁਇ[6] ਦੋਨੋ ਢਿਗ ਰਾਜ ਬਿਸਾਲਾ।ਤਹਿੰ ਲਗ ਕਰਹੁ ਜਹਾਂ ਲਗ ਜ੍ਵਾਲਾ[7]। ਜਗ ਮਹਿੰ ਜੀਵਣ ਹੁਇ ਤੁਵ ਥੋਰਾ। ਸ਼ਿੱਧ ਮਨੋਰਥ ਬਨਿ ਹੈ ਤੋਰਾ ॥ ੨੨ ॥ ਸੁਨਹੁ ਨੀਂਗਰਾ ! ਗਯੋ ਹਕਾਰਨਿ। ਤਹਾਂ ਲੁਭਾਯੋ[8] ਕਰੀ ਨਿਹਾਰਨਿ।–ਮੋਕਹੁ ਨਹਿੰ ਬਖਸ਼ੀ ਗੁਰ ਏਹ–।ਕਰਨੋ ਮਨੋਰਥ ਦੇਖਤਿ ਦੇਹ ॥੨੩॥ ਭੂਲਨੋ ਕਹਾਂ ਬਿਲੋਕਤਿ ਐਸੇ[9]। ਅਬਿ ਹਮ ਨੈ ਬਖਸ਼ੀ ਤੁਹਿ ਤੈਸੇ। ਦੂਤੀ ਸਿੱਖਣੀ ਰਜ ਜੁਤਿ ਓਹੀ। ਹਮਰੇ ਚਰਨ ਸੰਗ ਸੋ ਛੋਹੀ ॥ ੨੪ ॥ ਯਾਂਤੇ ਹਮ ਨਹਿੰ ਆਦਰ ਦੀਨਾ। ਬਾਕ ਨ ਕਛੂ ਉਚਾਰਨਿ ਕੀਨਾ।ਮੁਸਲੀ ਬੈਸਨਾ*ਬਨਿ ਹੈ ਸੋਇ। ਨੈਤ ਪ੍ਰਮੇਸ਼ੁਰ ਕੀ ਇਮ ਹੋਇ ॥ ੨੫ ॥ ਹਮਰੋ ਸਿਦਕ ਭਾਵ ਕਰਿ ਆਈ। ਇਸ ਕੋ ਫਲ ਪੈ ਹੈ ਬਡਿਆਈ। ਕੇਸ਼ੋ ਦਾਸ ਜਬੈ ਤਨ ਧਰੈ। ਰਣ ਸਿੰਘ[10] ਨਾਮ ਰਾਜ ਬਡ ਕਰੈ ॥ ੨੬ ॥ ਅੰਗੀਕਾਰ ਕਰੈਗੋ ਸੋਇ। ਮਰਿ ਕਰਿ ਪੁਨ

[1]ਹੋਸ਼ ਵਾਲੀ। ਕਵੀ ਜੀ ਨੇ ਸੋ ਸਾਖੀ ਦੇ ਪਾਠ 'ਉਸ ਨਿਕੇ' ਨੂੰ ਉਸ਼ਨਾਕ ਸਮਝਿਆ ਹੈ। ਉਸ ਨਿਕੇ ਤੋਂ ਮੁਰਾਦ ਓਥੇ ਰਾਮਕੌਰ ਜੀ ਦੀ ਹੈ, ਜਿਨ੍ਹਾਂ ਨੂੰ ਫੇਰ ਪੰਜ ਸਤ ਸਤਰਾਂ ਬਾਦ 'ਲੜਕੇ' ਕਰਕੇ ਲਿਖਿਆ ਹੈ। [2](ਤੂੰ) ਜਾਣ ਤੇਰਾ ਜਾਮਾ ਇਸਤ੍ਰੀ ਦਾ ਹੈ। [3]ਭਾਵ ਗੁਰਬਖਸ਼ ਸਿੰਘ ਜੀ। [4]ਜਦੋਂ (ਹੋ) ਗੁਰਬਖਸ਼ ਸਿੰਘ (ਹੋਰ) ਤਨ ਤੇਰਾ ਹੋਵੇਗਾ। (ਅ) ਜਦੋਂ ਤੇਰਾ ਤਨ ਫੇਰ ਗੁਰਬਖਸ਼ ਸਿੰਘ (ਬਣੇਗਾ)। [5]ਹੋਵੇਗਾ। [6]ਜ੍ਵਾਲਾਮੁਖੀ ਤੋਂ ਕ। [7](ਤੂੰ) ਲੁਭਾ ਗਿਆ। [8]ਦੇਖਕੇ ਭੁੱਲਕੇ (ਤੂੰ) ਐਉਂ ਕਿਹਾ ਸੀ। (ਅ) ਐਉਂ ਵੇਖਕੇ ਤੂੰ ਕਿਥੇ ਭੁੱਲ (ਭਰਮ) ਗਿਆ ? [9]ਰਣਜੀਤ ਸਿੰਘ।

*ਪਾਠ ਸੋ ਸਾਖੀ–ਮੁਸਲੀ ਵੈਸਿਆ ਹੋਗ।

ਹਿੰਦਵਾਣੀ ਹੋਇ। ਰਾਜਪੂਤਨੀ ਜਨਮੈਂ ਫੇਰ। ਅਬਿ ਬਖਸ਼ੀ ਕੋਸ਼ੋ ਕੋ ਹੋਰਿ[1]॥੨੭॥ਇਸ ਪ੍ਰਕਾਰ ਕਹਿ ਕਰਿ ਗੁਰ ਸ੍ਵਾਮੀ।ਕੂਤ ਭਵਿੱਖਤਿ ਅੰਤਰ-ਜਾਮੀ। ਪੁਨ ਮੁਝ ਕੋ ਬਰਜਸੋ 'ਬਸ ਕਰਹੁ। ਅਪਰ ਨ ਬੂਝਹੁ ਤੁਸ਼ੀਨ ਧਰਹੁ ॥ ੨੮ ॥ ਔਰ ਖਯਾਲ ਕੋ ਬੋਲਾ ਭਯੋ'। ਇਮ ਸਤਿਗੁਰ ਤੇ ਮੈਂ ਸੁਨਿ ਲਯੋ। ਧਰੀ ਮੌਨ ਨਹਿੰ ਕਛੂ ਉਚਾਰਾ। ਕੇਤਿਕ ਚਿਰ ਥਿਰ ਸਭਾ ਮਝਾਰਾ ॥੨੯॥ ਉਠਿ ਕਰਿ ਪੁਨ ਮੰਦਰ ਕੋ ਗਏ। ਤਿਸ ਦਿਨ ਵਹਿਰ ਨ ਆਵਤਿ ਭਏ। ਰਹੇ ਆਪਨੇ ਸਦਨ ਮਝਾਰਾ। ਮਨ ਭਾਵਤਿ ਸੋ ਅਚਨੋ ਅਹਾਰਾ॥੩੦॥ਕਹਿ ਕਵਿ ਹਮ ਸੋ ਪਿਖਸੋ ਬ੍ਰਿਤਾਂਤ।ਸੁਨਸੋ[2] ਗੁਰਬਖਸ਼ ਸਿੰਘ ਜਿਸ ਭਾਂਤ। ਸਦਾ ਕੁਇਰ ਭਈ ਤਿਸ ਕੀ ਨਾਰੀ।ਸੋ ਹਮ ਨੈ ਨਿਜ ਨਯਨ ਨਿਹਾਰੀ॥੩੧॥ਭਈ ਦੂਸਰੀ ਬੇਸਮਾ ਤਬੈ।ਬਨਾਹੀ ਰਣ ਸਿੰਘ ਜਾਨੀ ਸਬੈ। ਗੁਰ ਕੇ ਬਾਕ ਸੁਫਲ ਹੁਇ ਗਏ। ਸੋ ਤ੍ਰਿਯ ਹੋਰੀ ਤਨ ਧਰਿ ਲਏ* ॥੩੨॥

---

[1]ਕੋਸ਼ੋ ਨੂੰ ਵੇਖਕੇ ਬਖਸ਼ੀ। [2]ਜਿਵੇਂ ਸੁਣਿਆਂ ਸੀ।

*ਜੈ ਸਿੰਘ ਕਨ੍ਹੱਯਾ ਮਿਸਲ ਦਾ ਸਰਦਾਰ ਵਟਾਲੇ ਮੁਕੇਰੀਆਂ ਆਦਿ ਇਲਾਕੇ ਦਾ ਸਿੱਖ ਰਾਜਾ ਸੀ, ਇਸ ਦੇ ਪੁਤ੍ਰ ਦਾ ਨਾਮ ਗੁਰਬਖਸ਼ ਸਿੰਘ ਜੀ। ਸਾਹਿਬ ਰਾਮ ਕੌਰ ਜੀ ਦਾ ਅੰਮ੍ਰਿਤ ਦਾ ਨਾਮ ਬੀ ਗੁਰਬਖਸ਼ ਸਿੰਘ ਸੀ, ਇਸ ਤੋਂ ਕਵਿ ਜੀ ਨੇ ਸੋ ਸਾਖੀ ਦੇ ਲਿਖੇ ਨੂੰ ਪੂਰਾ ਹੋ ਗਿਆ ਸਮਝਿਆ ਹੈ ਤੇ ਕਨ੍ਹੱਯੇ ਗੁਰਬਖਸ਼ ਸਿੰਘ ਨੂੰ ਸਾਹਿਬ ਰਾਮ ਕੌਰ ਦਾ ਤਨ ਪਲਟਿਆ ਸਿਖਾ-ਇਆ ਹੈ ਤੇ ਉਸ ਦੀ ਵਹੁਟੀ ਸਦਾ ਕੌਰ ਨੂੰ ਮਦਨਵੰਤੀ ਦਾ ਅਉਤਾਰ ਜਾਤਾ ਹੈ; ਜਿਸ ਦੇ ਘਰ ਪੁੱਤ ਨਹੀਂ ਸੀ ਇਕ ਧੀ ਸੀ ਜੋ ਮਹਾਰਾਜਾ ਰਣਜੀਤਸਿੰਘ ਜੀ ਨਾਲ ਵਿਆਹੀ ਸੀ। ਇਸੇ ਤਰ੍ਹਾਂ ਭੋਲੇ ਦਾਸ ਦਾ ਅਵਤਾਰ ਮਹਾਰਾਜ ਰਣਜੀਤ ਸਿੰਘ ਨੂੰ ਮੰਨਕੇ ਮੋਰਾਂ ਕੰਜਰੀ ਦੀ ਕਹਾਣੀ ਯਾ ਉਸ ਨੂੰ ਸਾਖੀ ਦੀ ਪੂਰਨਤਾ ਸਮਝੀ ਹੈ। ਪਰ ਇਸੇ ਸਾਖੀ ਦੇ ਲਿਖਣ ਵਾਲਾ ਤੇ ਸਾਖੀਆਂ ਦੀ ਪੋਥੀ ਵਿਚ ਪਾ ਦੇਣ ਵਾਲਾ ਗੁਰ ਇਤਿਹਾਸ ਦਾ ਉੱਕਾ ਜਾਣੂ ਨਹੀਂ। ਤੇ ਫੇਰੀ ਇਸ ਸਾਖੀ ਵਿਚ ਉਸ ਨੇ ਦਸਮ ਸਤਿਗੁਰ ਦੇ ਮੁਖਾਰਬਿੰਦੋਂ ਸਾਹਿਬ ਰਾਮ ਕੌਰ ਜੀ ਨੂੰ ਨਿੱਕਾ, ਲੜਕਾ ਤੇ ਨੌਂਗਰ ਅਖਵਾਇਆ ਹੈ। ਉਸ ਨੂੰ ਇਤਨਾਂ ਬੀ ਪਤਾ ਨਹੀਂ ਸੀ ਕਿ ਸਾਹਿਬ ਰਾਮ ਕੌਰ ਜੀ ਦਸਮੇਸ਼ ਪਿਤਾ ਜੀ ਤੋਂ ਉਮਰ ਵਿਚ ਥੋੜਾ ਹੀ ਛੋਟੇ ਯਾ ਹਮ ਉਮਰ ਸਨ। ਇੰਨੇ ਛੋਟੇ ਨਹੀਂ ਸਨ ਕਿ ਗੁਰੂ ਜੀ ਉਹਨਾਂ ਨੂੰ ਨੌਂਗਰ, ਲੜਕਾ ਤੇ ਨਿੱਕਿਆ ਸੱਦਦੇ। ਦਸਮੇਸ਼ ਜੀ ੧੭੩੨ ਵਿਚ ਗੱਦੀ ਤੇ ਬੈਠੇ ਉਸ ਵੇਲੇ ਲਗ ਪਗ ਆਰਬਲਾ ੯-੧੦ ਬਰਸ ਦੀ ਸੀ ਤੇ ਰੁਤ ੧ ਤਾਪ ਸੂਰਜ ਦੀ ਲਿਖਤ ਮੁਜਬ ਭਾਈ ਰਾਮਕੁਇਰ ਜੀ ਤਦੋਂ ੩ ਬਰਸ ਦੇ ਸਨ (ਦੇਖੋ ਰੁਤ ੧ ਅੰਸੂ ੫ ਅੰਕ ੫)। ਉਪਰ ਲਿਖੀ ਵਾਰਤਾ ਸੰਮਤ ੧੭੫੮ ਵਿਚ ਦੀ ਹੈ ਇਸ ਵੇਲੇ ਸਾਹਿਬਾਂ ਦੀ ਉਮਰਾ ੩੫ ਬਰਸ ਦੀ ਹੈ ਤੇ ਰਾਮਕੁਇਰ ਜੀ ੨੯ ਬਰਸ ਦੇ।ਸੋ 'ਨੌਂਗਰ' 'ਨਿੱਕੇ'ਤੇ'ਲੜਕੇ' ਨਹੀਂ ਸੋ।

[illegible]

*ਇਕ ਦਿਨ ਕਰਿਵਾਵਨਿ ਹਿਤ ਸ਼੍ਰਾਧਾ। ਕਰੇ ਇਕੱਠੇ ਪੰਡਿਤ ਪਾਂਧਾ।

*ਸੋ ਸਾਖੀ ਦੀ ਇਹ ੨੮ਵੀਂ ਸਾਖੀ ਹੈ।

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਦੂਸਰੇ, ਸਾਹਿਬ ਰਾਮ ਕੌਰ ਜੀ ਬੀਤ ਰਾਗ ਗਿਆਨੀ ਤੇ ਜੀਵਨ ਮੁਕਤ ਸੇ, ਇਹ ਕਵਿ ਜੀ ਨੇ ਕਈ ਵੇਰ ਲਿਖਿਆ ਹੈ। ਇਕ ਸਾਖੀ ਪਿੱਛੇ ਆਈ ਹੈ ਕਿ ਮਾਤਾ ਜੀ ਦੇ ਭ੍ਰਹਮ ਗਿਆਨੀ ਦੇ ਦਰਸ਼ਨ ਦੀ ਯਾਚਨਾ ਪਰ ਸਾਹਿਬਾਂ ਨੇ ਰਾਮ ਕੌਰ ਜੀ ਦੇ ਦਰਸ਼ਨ ਕਰਾਏ ਸੇ। ਗਿਆਨੀ ਤੇ ਜੀਵਨ ਮੁਕਤ ਦਾ ਪੁਨਰ ਪੁਨਰ ਜਨਮ ਹੋ ਨਹੀਂ ਸਕੋਦਾ। ਇਸ ਤੋਂ ਬੀ ਸਾਫ਼ ਪਤਾ ਲਗਾ ਕਿ ਇਸ ਸਾਖੀ ਦਾ ਘੜਨਹਾਰਾ ਨਾਂ ਤਾਂ ਰਾਮ ਕੌਰ ਜੀ ਦੀ ਉਮਰਾ ਦਾ ਜਾਣੂ ਹੈ ਤੇ ਨਾ ਹੀ ਉਹਨਾਂ ਦੀ ਜੀਵਨ ਮੁਕਤੀ ਦਾ ਜਾਣੂ ਹੈ ਤੇ ਨਾ ਹੀ ਉਹਨਾਂ ਦੀ ਬੀਤਰਾਗ ਤੇ ਮੋਹ ਮਾਇਆ ਤੋਂ ਅਲੇਪਤਾ ਦਾ ਜਾਣੂ ਹੈ ਤਾਂ ਹੀ ਉਹਨਾਂ ਵਿਚ ਪਰਾਈ ਇਸਤ੍ਰੀ ਨੂੰ ਦੇਖਕੇ ਕਾਮ ਫੁਰਨੇ ਦੀ ਸੰਭਾਵਨਾ ਕਰ ਰਿਹਾ ਹੈ। ਏਸੇ ਸੋ ਸਾਖੀ ਦੀ ਹੀ ੬੮ਵੀਂ ਸਾਖੀ ਵਿਚ ਭਾਈ ਰਾਮ ਕੌਰ ਜੀ ਨੂੰ ਮਰਨੇ ਬਾਦ ਸਤਿਗੁਰਾਂ ਦੇ ਚਰਨਾਂ ਵਿਚ ਵੱਸਣੇ ਦਾ ਵਰ ਪ੍ਰਾਪਤ ਦੱਸਿਆ ਹੈ। ਕਲਗੀਧਰ ਜੀ ਉਹਨਾਂ ਨੂੰ ਕਹਿੰਦੇ ਹਨ:—ਤੁਮ ਭੋਗੋ ਰਤਿਨਾਦ। ਅੰਤਕਾਲ ਮਮ ਦਰਸ ਹੋਇ, ਤੁਮ ਚਿਤ ਮਮ ਪਦ ਆਦਿ। ਅਰਥਾਤ—ਹੇ ਰਾਮਕੁਇਰ ਤੂੰ ਸ਼ਬਦ ਦਾ ਪ੍ਰੇਮੀ ਹੈਂ, ਤੈਨੂੰ ਅੰਤਕਾਲ ਮੇਰਾ ਦਰਸ਼ਨ ਹੋਵੇਗਾ ਅਰ ਤੇਰਾ ਚੇਤਨ ਮੇਰੇ ਚਰਨਾਂ ਨੂੰ ਪ੍ਰਾਪਤ ਹੋਵੇਗਾ ਤੇ ਕਵੀ ਸੰਤੋਖ ਸਿੰਘ ਜੀ ਨੇ ਆਪ ਐਉਂ ਲਿਖਿਆ ਹੈ:—

ਕਹਜੋ ਸਬਦ ਸੋ ਜੋ ਤੁਤ ਸਾਰ। ਸੋ ਤੁਵ ਪ੍ਰਾਪਤਿ ਅਹੈ ਉਦਾਰ। ਅੰਤਕਾਲ ਜਬਿ ਹੋਵਹਿ ਤੋਰਾ। ਤੀਂਹਿ ਸਮੇ ਦਰਸ਼ਨ ਹੁਇ ਮੋਰਾ॥ ੩੨॥ ਮੋਹਿ ਚਰਨ ਕੇ ਸਿਖ ਮੁਖਿ ਅਰੈਂ। ਮਮ ਸਮੀਪਤਾ ਸਦ ਹੀ ਲਹੈਂ। ਨਿਸ ਦਿਨ ਮਨ ਸਤਿਗੁਰ ਮਹਿੰ ਲਾਯਹੁ। ਨਹੀਂ ਬਿਕਾਰ ਛੁਹਨ ਕੋ ਪਾਯਹੁ॥ ੩੩॥ [ਰੁਤ ੫ ਅੰਸੂ ੧੯

ਇਥੇ ਟੂਣ ਕਵੀ ਜੀ ਆਪ ਮੰਨ ਰਹੇ ਹਨ ਕਿ 'ਨਹੀਂ ਬਿਕਾਰ ਛੁਹਨ ਕੋ ਪਾਯਹੁ' ਜਿਸ ਨੂੰ ਬਿਕਾਰ ਕਦੇ ਛੁਹਿਆ ਨਹੀਂ ਤੇ ਜਿਸ ਨੇ 'ਨਿਸ ਦਿਨ ਮਨ ਸਤਿਗੁਰ ਮਹਿੰ ਲਾਯਹੁ' ਉਸ ਨੂੰ ਕਹਿਣਾ ਕਿ ਕਦੇ ਉਹਨਾਂ ਦਾ ਮਨ ਪਰਇਸਤ੍ਰੀ ਦੇ ਫੁਰਨੇ ਵਿਚ ਗਿਆ ਅਨਹੋਣੀ ਬਾਤ ਹੈ ਤੇ ਵਦਤੋਵਜਾਘਾਤ ਹੈ, ਫਿਰ ਐਸੇ ਸਿੱਖ ਨੂੰ ਕਦੇ ਪੁਨਰ ਜਨਮ ਹੋ ਸਕਦਾ ਹੈ ਇਹ ਬੀ ਕਹਿਣਾ ਅਸੰਗਤਿ ਹੈ। ਫਿਰ ਦੇਖੋ ਕਵਿ ਜੀ ਆਪ ਸਾਹਿਬ ਰਾਮ ਕੌਰ ਜੀ ਬਾਬਤ ਰੁਤ ੪ ਅੰਸੂ ੩੪ ਵਿਚ ਜੋ ਲਿਖ ਆਏ ਹਨ ਸ਼੍ਰੀ ਕਲਗੀਧਰ ਜੀ ਆਪਣੀ ਮਾਤਾ ਜੀ ਪਾਸ ਸਾਹਿਬ ਰਾਮ ਕੌਰ ਜੀ ਦਾ ਵਰਣਨ ਕਰਦੇ ਹਨ:—

ਅਸ ਪੁਰਸ਼ੋਤਮ ਸੰਤ ਨੁਚਾਲੀ। ਪਿਖਹੁ ਨਿਸੰਸੇ ਹੋਵਤਿ ਕਾਲੀ। ਦਰਸ਼ਨ ਕਰਿਕੇ ਅਚਹੁ ਅਹਾਰਾ। ਕਰਹੁ ਪ੍ਰਤੀਖਨ ਭਾਵ ਉਦਾਰਾ॥ ੧੦॥ ਐਸਿਨ ਕਹੁ ਰਚਿਕੇ ਕਰਤਾਰਾ। ਲਖਹਿ ਸਫਲ ਸਿਰਜਨ ਜਗ ਸਾਰਾ। ਲੇਖ ਸਾਰਦਾ ਬੇਦ ਬਿਰੰਚ। ਕਰ ਨ ਸਕਹਿ ਜਿਹ ਮਹਿਮਾ ਰੰਚ॥ ੧੧॥ ਸਮ ਦ੍ਰਿਸ਼ਟੀ ਇਕ ਰਸ ਮਨ ਸ਼ਾਂਤਿ। ਮਹਾਂ-ਪੁਰਖ ਪੂਰਨ ਅਵਿਦਾਤਿ। ਮਨਹੁ ਕਾਮਨਾ ਪੂਰਨ ਹੋਵਹੁ। ਨਿਹਸੰਸੇ ਦਰਸ਼ਨ ਕਹੁ ਜੋਵਹੁ॥ ੧੨॥

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

ਧਰਮ ਸ਼ਾਂਤਿ ਕੋ ਭਯੋ ਸਮਾਜਾ। ਕਰਤਿ ਅਨੇਕ ਮਿਲੇ ਨਰ ਕਾਜਾ

ਸੋ ਸਾਖੀ ਵਿਚ ਇਉਂ ਹੈ:—ਸ੍ਰਾਪ ਦੀ ਧਰਮ ਸ਼ਾਂਤਿ ਕਰੀ।

[ਪਿਛਲੇ ਪੰਨੇ ਦੀ ਬਾਕੀ ਟੂਕ]

ਪੁਨਾ—ਜਨੁ ਦੀਪਕ ਤੇ ਦੀਪ ਜਗਾਯੋ। ਗਯਾਨ ਅਸਮਝਾ ਮਹਿੰ ਵਿਪਤਾਯੋ।
ਸਿੱਖਜ ਮੁੱਖਿ ਸਤਿਗੁਰ ਘਰ ਕੇਰੇ। ਜਿਨ ਕੀ ਸਮਤਾ ਅੰਪਰ ਨ ਹੇਰੇ ॥ ੧੭ ॥

ਫਿਰ ਇਨ੍ਹਾਂ ਨੂੰ ਮਾਤਾ ਜੀ ਨੇ ਪ੍ਰਸ਼ਾਦ ਛਕਾਇਆ, ਆਪ ਪੱਖਾ ਝੱਲਿਆ ਤੇ ਰਾਇ ਕਾਇਮ ਕੀਤੀ ਸੀ ਕਿ ਇਹ ਪੂਰਨ ਪੁਰਖ ਹੈ:—

ਮੰਦ ਮੰਦ ਕਰ ਪੰਖ ਝੁਲਾਵਾ। ਧਰੇ ਭਾਵ ਭੋਜਨ ਅਚਵਾਵਾ ॥ ੪੦ ॥
ਮਹਾਂ ਪੁਰਖ ਪੂਰਨ ਮਨ ਜਾਨੇ। ਦਰਸ਼ਨ ਕਰਤਿ ਛਾਉ ਬਹੁ ਠਾਨੇ ॥

ਇਥੋਂ ਹੁਣ ਕਵੀ ਜੀ ਦੀ ਆਪਣੀ ਸ਼ਬਾਨੀ ਸਪਸ਼ਟ ਹੋ ਗਿਆ ਕਿ ਸਾਹਿਬ ਰਾਮ ਕੌਰ ਜੀ ਨਿਰਵਿਕਾਰ, ਪੂਰਨ ਬ੍ਰਹਮ ਗਿਆਨੀ, ਨਾਮਰਸੀਏ, ਬੀਤਰਾਗ ਤੇ ਸ਼ਿਰੋਮਣੀ ਸਿੱਖ ਸਨ, ਉਹਨਾਂ ਨੂੰ ਨਾ ਐਸਾ ਫੁਰਨਾ ਸੰਭਵ ਹੈ ਨਾਂ ਪੁਨਰ ਜਨਮ ਸੰਭਵ ਹੈ, ਤੱਤੇ ਸਾਖੀ ਆਖੇਪਕ ਹੈ। ਇਸੀ ਤਰ੍ਹਾਂ ਮੋਰਾਂ ਨੂੰ ਬਿਸ਼ੰਭਰ ਦਾਸ ਦੀ ਦੂਜੀ ਵਹੁਟੀ ਦੱਸਣਾ ਭੀ ਜੇ ਸੱਚ ਮੁਚ ਮੋਰਾਂ ਹੋਈ ਹੈ ਤਾਂ ਓ ਸਾਖੀ ਦੇ ਆਖੇਪਕਾਰ ਦਾ ਲਿਖਣਾ ਇਸ ਯਤਨ ਲਈ ਜਾਪਦਾ ਹੈ ਕਿ ਮਹਾਰਾਜੇ ਨੂੰ ਜੋ ਮੁਸਲਮਾਨੀ ਤੇ ਵੇਸ਼ਵਾ ਦੇ ਵਿਆਹ ਲੈਣ ਦਾ ਦੂਸ਼ਣ ਲਗਦਾ ਸੀ ਉਹ ਦੂਰ ਹੋ ਜਾਵੇ। ਵੈਖਨੇਂ ਤੇ ਗੁਰੂ ਜੀ ਦਾ ਵਾਕ ਉਸ ਦਾ ਜ਼ਿੰਮੇਵਾਰ ਠਹਿਰ ਜਾਵੇ। ਲੇਖਕ ਨੇ ਇਹ ਨਹੀਂ ਸੋਚਿਆ ਕਿ ਬਿਸ਼ੰਭਰ ਦਾਸ ਜੀ ਜੈਸੇ ਸਿਦਕੀ ਸਿੱਖ ਨਾਲ ਜੋ ਆਦਿ ਪਾਤਸ਼ਾਹੀ ਤੋਂ ਬਖ਼ਸ਼ਿਸ਼ ਵਿਚ ਸ੍ਰੀ ਤੇ ਦਸਮ ਗੁਰੂ ਜੀ ਆਪ ਵੀ ਉਨ੍ਹਾਂ ਨੂੰ ਵਰਾਂ ਨਾਲ ਭੂਸ਼ਿਤ ਕਰ ਰਹੇ ਹਨ, ਕਿਤਨਾ ਅੱਨਯਾਇ ਹੋ ਗਿਆ ਹੈ। ਉਸ ਦਾ ਕੀਹ ਕਸੂਰ ਸੀ ਕਿ ਦੋਇ ਇਸਤ੍ਰੀਆਂ ਪਤਿਤ ਹੋਈਆਂ ? ਮਦਨਕੰਡੀ ਤਾਂ ਮੋਹ ਦਾ ਦੂਰ ਕਰਨਾਂ ਸਤਿਗੁਰ ਤੋਂ ਦਾਨ ਮੰਗ ਰਹੀ ਹੈ ਉਸਨੂੰ ਬੀਤਰਾਗਤਾ ਦੇਣ ਦੀ ਥਾਂ ਗੁਰੂਜੀ ਤੋਂ ਪੁਨਰ ਜਨਮ ਤੇ ਇਕ ਰਾਜੇ ਦੀ ਰਾਣੀ ਬਣਨਾ ਤੇ ਪੁਤ੍ਰ ਹੀਨ ਰਹਿਣਾ, ਇਹ ਵਰ ਮਿਲ ਰਿਹਾ ਹੈ ਤ੍ਰਿ ਸ੍ਰਾਪ ? ਫਿਰ ਵੇਖੋ ਫੁਰਨਾ ਤਾਂ ਕਾਮ ਦਾ ਰਾਮ ਕੌਰ ਜੀ ਨੂੰ ਫੁਰਿਆ ਤੇ ਮਦਨਕੰਡੀ ਨੂੰ 'ਗੁਰਬਖਸ਼ ਸਿੰਘ ਦੀ ਰੰਨੇ' ਦਾ ਅਸ਼ਲੀਲ ਵਾਕ ਕਿਉਂ ਕਿਹਾ। ਫਿਰ ਕਵੀ ਦੇ ਸਕਦਾ ਹੈ ਕਿ ਸਿੱਖਾਂ ਦੀਆਂ ਬਹੁ ਬੇਟੀਆਂ ਨੂੰ ਆਪਣੀਆਂ ਬੇਟੀਆਂ ਕਹਿਣ ਵਾਲੇ ਸਤਿਗੁਰੂ ਐਸੇ ਵਾਕ ਆਖਣ; ਫਿਰ ਰਜੱਸ੍ਵਲਾ ਇਸਤ੍ਰੀ ਦੀ ਛੂਤ ਐਨੀ ਦੂਰੀ ਤੇ ਹੈ ਕਿ ਉਸ ਨੂੰ ਦੂਰਕਣੀ ਤੇ ਵੇਸ਼ਵਾ ਹੋਣ ਦਾ ਮਹਾਨ ਕ੍ਰੂਰ ਸ੍ਰਾਪ ਮਿਲੇ ਇਹ ਕਿਸੇ ਭਰਮੀ ਕਹਿਮੀ ਲੇਖਕ ਦੇ ਦਿਮਾਗ਼ ਨੂੰ ਹੀ ਫੁਰ ਸਕਦਾ ਹੈ। ਇਖ਼ਲਾਕ ਦੇ ਅਧਿਸ਼੍ਠਾਤਾ ਕਿਸੇ ਪਤੀਬ੍ਰਤਾ ਨੂੰ ਵੇਸ਼ਵਾ ਹੋਣ ਦਾ ਸ੍ਰਾਪ ਦੇਣ, ਇਹ ਤਿੰਨ ਕਾਲ ਅਨਹੋਣੀ ਬਾਤ ਹੈ। ਇਨ੍ਹਾਂ ਗਲਾਂ ਤੋਂ ਸਰੀਹਨ ਪਤਾ ਲਗ ਗਿਆ ਕਿ ਇਹ ਸਾਖੀ ਉੱਕੀ ਨਿਰਮੂਲ ਹੈ। ਤੇ ਕਵਿ ਜੀ ਨੇ ਜੋ ਦੋਹ ਲਾਕੇ ਇਨ੍ਹਾਂ ਦੀ ਪੁਰਵਤਾ ਹੋਈ ਸਮਝੀ ਹੈ ਉਹ ਭੀ ਇਤਿਹਾਸ ਵਿਰੁੱਧ ਬਾਤ ਹੈ। ਕਿਉਂਕਿ ਠੀਕ ਮਦਨਕੰਡੀ ਹੀ ਸਦਾ ਕੌਰ ਬਣੀ ਦੂਸਰੀ ਇਸਤ੍ਰੀ ਠੀਕ ਮੋਰਾਂ ਹੀ ਬਣੀ ਇਸ ਗਲ ਦਾ ਕੋਈ ਇਤਿਹਾਸਕ ਸਬੂਤ ਨਹੀਂ ਦਿਤਾ ਹੈ,

[ਬਾਕੀ ਟੂਕ ਏਸੇ ਅਗਲੇ ਪੰਨੇ ਦੇ ਕੋਲ]

॥੩੩॥ਸਤਿਗੁਰ ਦੀਨਸਿ ਦਾਨ ਮਹਾਨਾ। ਸਿਹਜਾ ਚਾਰੁ ਬਿਛੌਨੇ ਨਾਨਾ। ਜ਼ੇਵਰ ਬ੍ਰਿੰਦ ਦਏ ਮਰਦਾਨੇ। ਜਰੇ ਜਵਾਹਰ ਜਬਰ ਜ਼ਨਾਨੇ॥੩੪॥ਕੰਚਨ ਜ਼ੀਨ ਤੁਰੰਗ ਸ਼ਿੰਗਾਰੇ। ਉੱਤਮ ਧੇਨੁ ਸਮਾਜ ਸਵਾਰੇ। ਦਿਜ ਧਰਮੱਗਯ ਬਿਸਾਲ ਅਚਾਰੀ। ਪੰਡਤ ਜੋ ਜਾਨਤਿ ਬਿਧਿ ਸਾਰੀ ॥ ੩੫ ॥ ਬੈਠੇ ਬਹੁਤ ਗੁਰੂ ਕੇ ਪਾਸ। ਕਰਤਿ ਪਰਸਪਰ ਬਾਦ[1] ਪ੍ਰਕਾਸ਼। ਨੰਦਰਾਮ ਪੰਡਤ ਬੁਧਿਵੰਤਾ। ਸਭਿ ਮੈਂ ਕਹਜੋ ਸ਼੍ਰਾਧ ਬਿਰਤੰਤਾ ॥ ੩੬ ॥ 'ਪਿੱਤ੍ਰੂਨਿ ਕੋ ਨਹਿੰ ਪਹੁੰਚਤਿ ਕਬੈ। ਜਿਮ ਜਗ ਬਿਖੈ ਕਰਤਿ ਨਰ ਸਬੈ'। ਨੰਦਰਾਮ ਕੋ ਬਾਕ ਸੁਨੇ ਜਬਿ। ਸ਼੍ਰੀ ਮੁਖ ਤੇ ਸਭਿ ਬਿਖੈ ਕਹਜੋ ਤਬਿ॥੩੭॥'ਮਿਲਿ ਕੈ ਧਰਮ ਸ਼ਾਸਤ੍ਰੂਨਿ ਆਦਿ। ਨਿਰਨੈ ਕਾਰਨ ਕਰਜੋ ਸੰਬਾਦ[2]'। ਗੁਰ ਆਇਸੁ ਤੇ ਬੋਲਤਿ ਭਏ। ਸ਼ਾਸਤ੍ਰੂਨਿ ਕੇ ਪ੍ਰਮਾਨ ਬਹੁ ਦਏ ॥੩੮॥ ਤਬਿ ਮਲ ਮਾਸ[3] ਨਿਖੇਧੈ ਕਯੋ। ਸ਼ੁੱਧ ਪੱਛ ਕੋ ਨਿਸ਼ਚੈ ਭਯੋ[4]।ਤਬੈ ਸਿੱਖ ਢਿਗ ਸੁਨਤੇ ਰਹੇ। ਪੁਨ ਸਭਿ ਦਿਜ ਸੋਂ ਸਤਿਗੁਰ ਕਹੇ ॥ ੩੯ ॥ 'ਜਸ ਨਿਰਵਾਦ ਭਯੋ ਸੰਬਾਦ[5]।ਕਰਹੁ ਬਿਦਿਤ ਆਛੀ ਬਿਧਿ ਆਦਿ[6]। ਜਿਸ ਤੇ ਪਿੱਤ੍ਰੂਨ ਕੋ ਪਹੁੰ-

---

[1]ਚਰਚਾ। [2]ਧਰਮ ਸ਼ਾਸਤ੍ਰ ਆਦਿਕਾਂ ਦਵਾਰਾ ਨਿਰਨੈ ਕਰਨ ਲਈ ਮਿਲਕੇ ਚਰਚਾ ਕਰੋ। [3]ਤਿਥੀਆਂ ਦੇ ਹਿਸਾਬ ਹਰ ਸਾਲ ਵਰ੍ਹੇ ਦੇ ਬਾਰਾਂ ਕੁ ਦਿਨ ਘਟ ਜਾਂਦੇ ਹਨ। ਇਸ ਤਰ੍ਹਾਂ ਪੰਜ ਬਰਸ ਬਾਦ ਤਿਥੀਆਂ ਵਾਲੇ ਹਿਸਾਬ ਵਿਚ ਦੋ ਮਹੀਨੇ ਦਾ ਫਰਕ ਪੈ ਜਾਂਦਾ ਹੈ। ਇਸ ਫਰਕ ਨੂੰ ਕੱਢਣ ਲਈ ਤ੍ਰੈ ਬਰਖ ਬਾਦ ੧ ਮਹੀਨਾ ਵਧਾਕੇ ਪੂਰਾ ਕਰਦੇ ਹਨ, ਇਸ ਨੂੰ ਆਮ ਤੌਰ ਤੇ 'ਮਲ ਮਾਸ' ਕਹਿੰਦੇ ਹਨ। ਇਹ ਜੋ ਜੁੱਟ ਮਹੀਨਾ ਹੁੰਦਾ ਹੈ ਕਿਸੇ ਵਿਚ ਸੰਗ੍ਰਾਂਦ ਪੈਂਦੀ ਹੈ ਕਿਸੇ ਵਿਚ ਨਹੀਂ। ਸੰਗ੍ਰਾਂਦ ਵਾਲਾ 'ਮਹਾਂ ਸ਼ੁੱਧ' ਕਹਿਲਾਉਂਦਾ ਹੈ, ਤੇ ਦੂਸਰਾ ਮਹੀਨਾ 'ਮਲਮਾਸ'। ਉਂਵ ਮਲਮਾਸ ਮਹੀਨੇ ਭੀ ਤ੍ਰੈ ਪ੍ਰਕਾਰ ਦੇ ਹਨ:—ਭਾਨ੍ਹੂੰ ਲੰਘਿਤ, ਕਸ਼ਯ ਤੇ ਮਲਮਾਸ। ਤੁਕ ਦਾ ਭਾਵ ਇਹ ਹੈ ਕਿ ਸ਼ਰਾਧ ਕਰਨਾ ਸ਼ੁੱਧ ਪੱਖ ਵਿਚ ਵਿਹਤ ਤੇ ਮਲਮਾਸ ਵਿਚ ਅਵਿਹਤ ਨਿਸ਼ਚੇ ਹੋਇਆ। [5]ਭਾਵ ਸ਼੍ਰਾਧ ਸ਼ੁੱਧ ਪੱਖ ਵਿਚ ਹੋਵੇ। [5]ਸੰਬਾਦ ਕਰਦਿਆਂ ਜੋ ਨਿਰਵਿਵਾਦ (ਸਿਧਾਂਤ ਸਿੱਧ ਹੋਇਆ। [6]ਖੋਹਲਕੇ ਵਿਧੀ ਆਦਿਕ।

[illegible] ਪਿੰਨੇ ਦੀ ਕਥਾ ਦੇਖ।

ਸੋ ਸਾਖੀ ਵਿਚ ਇਹ ਸਾਖੀ ਉਸੇ ਸਮੇਂ ਘੜੀ ਤੇ ਪਾਈ ਗਈ ਤੇ ਇਹੋ ਗੱਲ ਇਸ ਦੀ ਪੁਰਣਤਾ ਦੱਸਕੇ ਫੈਲਾਈ ਗਈ, ਸੋਈ ਗੱਲ ਕਵਿ ਜੀ ਨੇ ਬਿਨ ਪੜਤਾਲੇ ਸੋ ਸਾਖੀ ਦਾ ਭਰੋਸਾ ਕਰਕੇ ਕੇਵਲ 'ਗੁਰਬਖਸ਼ ਸਿੰਘ' ਨਾਮਾਂ ਦੀ ਏਕਤਾ ਕਰਕੇ ਸਹੀ ਮੰਨਕੇ 'ਨਿਜ ਨਯਨ [illegible]' ਲਿਖਿਆ ਹੈ। ਆਪ ਨੂੰ ਇਸ ਦੀ ਪਰੀ ਖੋਜ ਪੜਤਾਲ ਦਾ ਅਵਸਰ ਨਹੀਂ ਮਿਲਿਆ।

ਚੈਤਿ। ਸੋ ਅਧਿ ਨਿਰਨੈ ਕਰਹੁ ਮਤੰਤ* ॥੪੦॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਸ਼੍ਰਾਧ ਬਿਧਿ ਨਿਰਨੈ' ਪ੍ਰਸੰਗ ਬਰਨਨੰ ਨਾਮ ਸਪਤਦਸ਼ਮੋ ਅੰਸੂ ॥ ੧੭ ॥

੧੮. [ਸ਼੍ਰਾਧ ਨਿਰਣੈ]।

ਦੋਹਰਾ॥ਸ਼੍ਰੀ ਮੁਖ ਤੇ ਜਬਿ ਇਮ ਕਹੋ ਸੁਨਤਿ ਸ਼ਾਸਤਰ ਬਿੱਪ[1]।ਬੋਲੇ ਇਕ ਮਤ ਹੋਇ ਕੈ ਗੁਰ ਸਮੀਪ ਤੇ ਛਿੱਪ[2] ॥੧॥ਚੌਪਈ॥ 'ਬਿੱਪ ਨਿਮੰਤ੍ਰਿ ਨਿਸ ਕੋ ਕਰੈ[3]।ਸ਼੍ਰਾਧ ਬਿਧੀ ਦੋਪਹਿਰੇ ਫਰੈ[4]।ਉਚਿਤ ਬਿੱਪ ਕੋ ਨਿਜ ਘਰ ਆਨੈ। ਜੋ ਪ੍ਰਤਿਗ੍ਰਾਹੀ,ਲੇ ਨ ਕੁਦਾਨੈ[5]॥੨॥ਮੂਰਤਿ ਛਾਯਾ ਦਾਨ ਨ ਲੇਹਿ[6]। ਅੰਗ ਹੀਨ ਕੁਲਹੀਨ ਨ ਜੋਇ[7]। ਮਹਾਂਦਾਨ[8] ਕੋ ਹੋਇ ਨ ਗ੍ਰਾਹੀ। ਤੁਲਾ ਦਾਨ ਪਰ ਤ੍ਰਿਯ ਨਹਿੰ ਚਾਹੀ[9] ॥ ੩ ॥ ਪਾਤਕ ਸੂਤਕ ਤੁਲਾ ਨ ਦਾਨ[10]। ਤ੍ਯਾਗਹਿ ਜੁਵਤੀ ਭੋਗੀ ਆਨ[11]। ਚੋਰ ਨ ਛਲੀਆ ਦੂਤ[12] ਨ ਹੋਇ। ਛੱਤ੍ਰੀ ਕਰਮ ਨ ਧਾਰਹਿ ਜੋਇ[13] ॥੪ ॥ ਤਕਰੀ ਧਰੈ ਨ ਕੁਦ੍ਰਬ ਭੋਗੀ[14]। ਗ੍ਰਹਨ ਦਾਨ ਕੋ ਲੇਇ ਨ[15] ਰੋਗੀ†। ਅਜ,ਗਜ, ਤੁਰੰਗ ਦਾਨ[16] ਲੇ ਨਾਂਹੀ। ਅੰਤ ਅਵਸਥਾ ਦਾਨ ਨ ਚਾਹੀ[17]॥੫॥ਗਨਕ ਨ ਵੈਦ ਨ ਸ਼ਸਤ੍ਰ ਧਾਰੀ[18]।ਸੁਚ

---

[1]ਸ਼ਾਸਤ੍ਰੀ ਬ੍ਰਾਹਮਣ ਸੁਣਕੇ ਏਲੇ। [2]ਛੇਤੀ। [3]ਬ੍ਰਾਹਮਣ ਨੂੰ ਨਿਉਤੈ ਰਾਤ ਨੂੰ ਦੇਵੇ। [4]ਦੁਪਹਿਰ ਢਲਦਿਆਂ ਕਰੇ। [5]ਵਿਧਿ ਪੂਰਬਕ ਦਾਨ ਲੈਣ ਵਾਲਾ ਤਾਂ ਹੋਵੇ ਪਰ ਕੁਦਾਨ ਲੈਣ ਵਾਲਾ ਨਾ ਹੋਵੇ। [6]ਮੂਰਤੀ ਦੀ ਛਾਇਆ ਦਾ ਦਾਨ ਨਾ ਲਵੇ (ਭਾਵ ਛਾਯਾ ਪਾਤ੍ਰ ਦਾ ਦਾਨ ਨਾ ਲਵੇ)। [7]...ਨੂੰ ਨਾ ਖੁਆਵੇ (ਅ) ਜੇਹੜਾ। [8]ਪ੍ਰਿਥਵੀ, ਹਾਥੀ, ਰਥ, ਕੰਨਜਾਂ, ਸੋਨੇ ਦੀ ਗਾਂ ਯਾ ਘੋੜੇ ਆਦਿ ਦਾ ਦਾਨ। [9]ਇਸਤ੍ਰੀ ਦਾਨ ਦੇ ਬਦਲੇ ਉਸਦੇ ਤੋਲ ਵਿਚ ਧਨ ਲੈਣ ਦਾ ਚਾਹਵਾਨ ਨਾਹੋਵੇ। [10]ਪਾਤਕ ਸੂਤਕ ਤੇ ਤੁਲਾ ਦਾ ਦਾਨ ਨਾ ਲਵੇ। [11]ਆਪਣੀ ਵਹੁਟੀ ਛੱਡਕੇ ਦੂਜੀਆਂ ਨਾਲ ਭੋਗ ਕਰਨ ਵਾਲਾ ਬ੍ਰਹਮਣ (ਯੋਗ ਨਹੀਂ)। [12]ਸੂੰਹੀਆਂ। [13]ਛੱਤ੍ਰੀ ਕਰਮ ਜੋ (ਬ੍ਰਾਹਮਣ) ਨਾ ਕਰਦਾ ਹੋਵੇ। [14]ਤੱਕੜੀ ਨਾ ਤੋਲੇ ਤੇ ਕੁਦ੍ਰਵ ਨਾ ਖਾਵੇ। [ਕੁਦ੍ਰਵ=ਮਾਸ ਸ਼ਰਾਬ ਆਦਿ]। [15]ਲੈਣ ਵਾਲਾ ਨਾ ਹੋਵੇ। [16]ਬਕਰੀ, ਹਾਥੀ, ਘੋੜੇ ਦਾ ਦਾਨ। [17]ਭਾਵ ਮਰਨਾਊ ਦਾ ਦਿੱਤਾ ਦਾਨ ਨਾ ਲਵੇ। [18](ਬ੍ਰਾਹਮਣ) ਨਾ ਹੀ ਜੋਤਸ਼ੀ ਹੋਵੇ ਨਾ ਵੈਦ ਹੋਵੇ ਤੇ ਨਾ ਹੀ ਸ਼ਸਤ੍ਰਧਾਰੀ ਹੋਵੇ।

*ਇਹ ਸਾਖੀ ਦੱਸ ਰਹੀ ਹੈ ਕਿ ਕੋਈ ਪੰਡਿਤ ਜੀ ਮੁੜਕੇ ਖਾਲਸੇ ਵਿਚ ਸ਼ਾਸਤ੍ਰਾਂ ਦੇ ਮਲਮਾਸ ਆਦਿਕ ਭਰਮ ਤੇ ਰਸਮੀ ਸ਼ਕਲ ਦੇ ਸ਼੍ਰਾਧ ਆਦਿ ਨੂੰ ਕਿਸ ਖੂਬੀ ਨਾਲ ਸਾਖੀਆਂ ਵਿੱਚ ਪਾ ਰਹੇ ਹਨ, ਮਹੀਨੇ ਦਿਨਾਂ ਵਾਸਤੇ ਗੁਰਵਾਕ ਹੈ:—'ਮਾਹ ਦਿਵਸ ਮੂਰਤ ਭਲੇ'। ਜਿਸ ਸਤਿਗੁਰ ਨੇ ਐਲਾਨ ਕਰ ਦਿੱਤਾ ਹੈ ਕਿ 'ਦਾਨ ਦੀਓ ਇਨ ਹੀ ਕੋ ਭਲੋ' ਉਨ੍ਹਾਂ ਨੇ ਮੁੜ ਬ੍ਰਾਹਮਣਾਂ ਨੂੰ ਕੀਹ ਸੱਦਣਾ ਸੀ ਤੇ ਜਿਸ ਰਸਮੀ ਸ਼੍ਰਾਧ ਨੂੰ ਗੁਰੂ ਗ੍ਰੰਥ ਸਾਹਿਬ ਜੀ ਚੰਗਾ ਨਹੀਂ ਕਹਿ ਰਹੇ ਉਸ ਨੂੰ ਫੇਰ ਗੁਰੂ ਜੀ ਨੇ ਕਿਉਂ ਕਟਣਾ ਸੀ ਤੇ ਰੁੱਸ ਦਾ ਨਿਟਨਾ ਕਾਹਨੂੰ ਕਰਾਉਣਾ ਸੀ। †ਪਾ:—ਸੋਗੀ, ਪੁਨਾ:—ਭੋਗੀ।

ਬਿਹੀਨ ਰਹਿ ਜੰਞੂ ਉਤਾਰੀ[1]। ਸਕਲ ਅੰਨ ਭੁਗਤਾ ਤੇ ਹੀਨਾ[2]। ਕਰਮ ਭ੍ਰਿਸ਼ਟਿ[3] ਬ੍ਰਹਮਗ੍ਯਾਨ ਨ ਚੀਨਾ॥੬॥ਬਹੁਤ ਪਾਨ ਗ੍ਰਹਲੀ ਨਹਿੰ ਹੋਇ[4]। ਲਾਗ ਵਨਾਹ ਕੋ ਲੇਖ ਨ ਜੋਇ। ਕਰਿਕੈ ਜਾਪ ਮੋਲ ਤੇ ਦੇਯ ਨ[5]। ਰੰਡਾ ਮੁੰਡਾ ਮੁੰਡਤਿ ਜੋ ਨ[6]॥੭॥ਜਟਲ ਸ਼੍ਰਾਧ ਕੋ ਹੋਇ ਨ ਤ੍ਯਾਗੀ[7]। ਸੰਨ੍ਯਾਸੀ ਅਨਪਢਤਿ ਬਿਰਾਗੀ[8]। [9]ਛੱਤ੍ਰੀ ਬੈਸ ਸ਼ੂਦ੍ਰ ਕੀ ਨਾਰੀ। ਬਕਬਾਦੀ ਹੋਇ ਨ ਬਿਭਚਾਰੀ[9]॥ ੮ ॥ ਧਰਮਧ੍ਵਜੀ ਨ ਅਮਲ ਕੋ ਖਾਵੈ[10]। ਨੀਲੋ ਰਕਤ ਨ ਬਸਤ੍ਰ ਹੰਢਾਵੈ। ਪੁਰਿ ਕੋ ਪਾਂਧਾ ਪੁਰੋਹਿਤ ਹੋਇ ਨ। ਨੀਚ ਮਲੇਛ ਦਾਨ ਲੇ ਜੋਇ ਨ ॥ ੯ ॥ ਖੇਤੀ ਕਰੈ ਨ ਗਾਡੀ ਥਾਹੈ। ਇੱਤ੍ਯਾਦਿਕ ਦੋਸ਼ ਨ ਜਿਸ ਮਾਂਹੈ। ਉਚਿਤ ਸ਼੍ਰਾਧ ਕੋ ਦਿਜਬਰ ਸੋਇ।ਇਨ ਦੋਸ਼ਨਿ ਤੇ ਨਜੋਤੇ ਜੋਇ[11] ॥੧੦॥ਤਿਨ ਕੋ ਪਿੰਡ੍ਰ ਜਾਤਿ ਹੈਂ ਖਾਲੀ।ਦੇ ਕਰਿ ਸ੍ਰਾਪ ਆਪਦਾ ਘਾਲੀ[12]। ਸਕਲ ਸਭਾ ਸੁਨਿ ਜਬਿ ਇਮ ਲਹਨੋ।ਸ਼੍ਰੀਮੁਖ ਤੇ ਕਲਗ਼ੀਧਰ ਕਹਨੋ॥੧੧॥ 'ਸੁਨਹੁ ਸਕਲ ਨਰ!ਸ਼ਾਸਤ੍ਰ ਜੁ ਬਿਧਿ ਹੈ।ਸੋ ਬਹੁ ਦੁਰ, ਹੋਤਿ ਨਹਿੰ ਸਿਧਿ ਹੈ। ਬਿਰਲਾ ਹੀ ਪ੍ਰਾਤ ਕੋ ਅਹੈ। ਪ੍ਰਾਪਤਿ ਨਹੀਂ ਕਹਾਂ ਕੋ ਲਹੈ[13] ॥ ੧੨ ॥ ਤੀਰਥ ਪਰ ਸ਼ਰਾਧ ਕਰਿਵਾਵੈ। ਕਿਧੌਂ ਅਥਿਤ ਕੋ ਮੁਖ ਮਹਿੰ ਪਾਵੈ। ਇਨ ਦੋ ਬਿਧਿ ਹੈ ਪਿਤਰ ਉਧਾਰਾ। ਕਰੈਂ ਸ਼੍ਰਾਧ ਇਮ ਅੰਗੀਕਾਰਾ[14]*?] ॥ ੧੩ ॥ ਪੰਡਤ ਬ੍ਰਿੰਦ ਬਹੁਰ ਗੁਰ ਬੂਝੇ[15]।'ਸੂਤਕ ਗ੍ਰਹਣ ਬਿਧੀ ਜਿਨ ਸੂਝੇ[16]†?।

[1]ਸੁਚ ਤੋਂ ਬਿਨਾ ਹੋਵੇ ਤੇ ਨੰਞੂ ਲੱਥਾ ਹੈਸ। [2]ਸਭ ਕਿਸੇ ਦੇ ਅੰਨ ਖਾਣ ਤੋਂ ਰਹਿਤ ਹੋਵੇ ਭਾਵ ਜੋ ਹਰ ਕਿਸੇ ਦਾ ਨਾ ਖਾਵੇ। [3]ਜੋ ਨਿੱਤ ਨਮਿੱਤ ਕਰਮ ਨਾ ਕਰੇ। [4]ਬਹੁਤੇ ਵਿਵਾਹ ਭੀ ਨਾ ਕੀਤੇ ਹੋਣ ਜਿਸ ਨੇ। [5]ਭਾਵ ਜਾਪ ਕਰਕੇ ਜੋ ਜਾਪ ਦਾ ਮੁੱਲ ਲਵੇ ਉਹ ਬੀ ਨਾ ਲਓ। [6]ਜੋ ਰੰਡਾ, ਬਾਲਕ ਤੇ ਸਿਰ ਮੁੰਨਿਆਂ ਹੋਵੇ(ਉਹ ਬੀ)ਨਾਂ ਲਓ।[7]ਜਟਾਂ ਵਾਲਾ ਤੇ ਸ਼੍ਰਾਧ ਦਾ ਤ੍ਯਾਗੀ(ਜੋ ਹੋਵੇ ਉਹ ਬੀ) ਨਾ ਲਓ। [8]ਅਨਪੜ੍ਹ ਸੰਨ੍ਯਾਸੀ ਤੇ ਬੈਰਾਗੀ (ਬੀ ਨਾ ਲਓ)। [9]ਛੱਤ੍ਰੀ, ਵੈਸ਼, ਸ਼ੂਦ੍ਰ, ਤੇ ਇਨ੍ਹਾਂ ਦੀਆਂ ਇਸਤ੍ਰੀਆਂ, ਬਕਵਾਸੀ ਤੇ ਵਿਭਚਾਰੀ (ਸ਼੍ਰਾਧ) ਦੇ (ਅਧਿਕਾਰੀ) ਨਹੀਂ ਹੁੰਦੇ। [10]ਨਾਂ ਹੀ ਪਖੰਡੀ ਤੇ ਨਾਂ ਹੀ ਜੋ ਨਸ਼ਾ ਖਾਂਦਾ ਹੋਵੇ। [11]ਜੇ ਇਨ੍ਹਾਂ ਦੋਸ਼ਾਂ ਵਾਲਿਆਂ ਨੂੰ ਨਿਉਂਦਾ ਦੇਉ। [12]ਸ੍ਰਾਪ ਦੇਕੇ ਅਪਦਾ ਪਾਕੇ ਖਾਲੀ ਚਲੇ ਜਾਂਦੇਹਨ। [13]ਕਿਵੇਂ ਕੋਈ ਲੱਭੇ। [14](ਪਿੰਡ੍ਰ)ਇਉਂ ਅੰਗੀਕਾਰ ਕਰਦੇ ਹਨ ਸ਼੍ਰਾਧ [15]ਸਾਰੇ ਪੰਡਤਾਂ ਨੂੰ ਗੁਰਾਂ ਨੇ ਪੁੱਛਿਆ। [16]ਜਿਨ੍ਹਾਂ ਨੂੰ ਸੂਤਕ ਤੇ ਗ੍ਰਹਣ ਦੀ ਵਿਧੀ ਦੀ ਸੋਝੀ ਹੈ,ਤੇ ਸ਼ਾਸਤ੍ਰਾਂ ਵਿਚ ਕੀਕੂੰ(ਵਿਧੀ)ਲਿਖੀ ਹੈ,ਦੱਸੋ। *ਪਿੰਡ੍ਰਾਂ ਦਾ ਉਧਾਰ ਤਾਂ ਸ੍ਰੀ ਗੁਰੂ ਜੀ ਨੇ ਐਉਂ ਲਿਖਿਆ ਹੈ "ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ।"ਤੀਰਥਾਂ ਤੇ ਰਸਮੀ ਸ਼੍ਰਾਧਾਂ ਨਾਲ ਪਿਤਰ ਉਧਾਰ ਗੁਰਮਤ ਵਿਹਤ ਨਹੀਂ ਹੈ।ਪਿੰਡ੍ਰਾਂ ਲਈ ਪਾਠ,ਭੋਗ,ਕੀਰਤਨ,ਅਰਦਾਸ ਕਰਨੇ ਸੁਖਦਾਈ ਹਨ ਤੇ ਦਾਨ ਗੁਰਮਤ ਵਿਚ ਕਦੇ ਮਨ੍ਹੇ ਨਹੀਂ। †ਗੁਰੂ ਜੀ ਦੇ ਆਪਣੇ ਸ਼ਾਸਤ੍ਰ ਵਿਚ 'ਸਭੋਸੂਤਕ ਭਰਮ ਹੈ' ਲਿਖਿਆ ਹੈ, ਉਨ੍ਹਾਂ ਨੂੰ ਹੁਣ ਸੂਤਕ ਦੀ ਵਿਧੀ ਪੁੱਛਣ ਦੀ ਕੀ ਲੋੜ ਸੀ?ਇਹ ਬੀ ਮੋ ਸਾਖੀ ਦਾ ਤਰਜਮਾ ਹੀ ਕਵੀ ਜੀ ਨੇ ਕੀਤਾ ਹੈ।

ਸ਼ਾਸਤ੍ਰਨਿ ਬਿਖੈ ਲਿਖੈ ਕਿਮ ਕਹੋ?ਨਿਰਨੈ ਕਰਨੋ ਮੁਨੀ ਗਨ ਲਹੋ'॥੧੪॥ ਪੰਡਤ ਹਿਮਾਦ੍ਰੀ ਦੇਵਰਾਜ ਤਹਿੰ[1]। ਸੁਨਿ ਸਤਿਗੁਰ ਤੇ ਆਜ਼ੈ ਕੋ ਲਹਿ। [2]ਏਕ ਮਾਸ ਕੀ ਕਥਾ ਪੁਰਾਨ। ਧਰਮ ਸ਼ਾਸਤ੍ਰ ਕੀ ਕਰੀ ਬਖਾਨ[2]॥ ੧੫॥ ਮੈਂ[3] ਭੀ ਸੁਨੀ ਬਿਸਰ ਅਬਿ ਗਈ। ਯਾਂਤੇ ਨਹੀਂ ਕਹੌਂ ਜਿਮ ਭਈ। ਅਰੁ ਕਹਿਬੇ ਕੋ ਅਰਥ ਨ ਕੋਈ[4]। ਗੁਰੂ ਕਥਾ ਸੁਨੀਏ ਜਿਮ ਹੋਈ॥੧੬॥ ਸ਼੍ਰੋਤਾ ਸਾਹਿਬ ਸਿੰਘ ਤੇ ਆਦਿ। ਬੋਲੇ ਕਥਾ ਸੁਨਤਿ ਅਹਿਲਾਦ। 'ਭਾਈ ਜੀ! ਤੁਮ ਕੌ ਸਭਿ ਗਯਾਤਾ। ਜੋਤਿਕ ਨਿਰਨਾ ਉਰ ਬੱਖਯਾਤਾ॥੧੭॥ਗੁਰ ਢਿਗ ਕੋ ਨਿਰਨਾ ਜੁ ਬਿਸਾਲ। ਕਹਹੁ ਅਲਪ ਭੀ[5] ਤੁਮ ਇਸ ਕਾਲ। ਨਤੁ ਗੁਰ ਸਿੱਖ ਸੁਨਹਿੰਗੇ ਕਹਾਂ। ਜੋ ਕਰਿ ਤੁਮ ਅਬਿ ਨਾਂਹਿਨ ਕਹਾ'[6]॥ ੧੮॥ ਸੁਨਿਕੈ ਰਾਮਕੁਵਰ ਤਬਿ ਕਹਯੋ। ਸ਼੍ਰੀ ਗੁਰ ਮੁਖ ਤੇ ਜਿਮ ਸੁਨਿ ਲਹਯੋ*। [7]ਦਿਜ ਕੇ ਦਸ ਦਿਨ ਸੂਤਕ ਹੋਇ। ਛੱਤ੍ਰੀ ਕੇ ਦ੍ਵਾਦਸ਼[8] ਲਖਿ ਸੋਇ॥੧੯॥ ਦਿਵਸ ਪੰਚ ਦਸ਼ ਬੈਸ਼ ਪਛਾਨ। ਸਦਨ ਸ਼ੂਦ੍ਰ ਕੋ ਤੀਸ ਬਖਾਨ। ਦੂਧ ਧੇਨੁ ਕੋ ਦਸ ਦਿਨ ਜੋਇ। ਮਹਿਖੀ ਕੋ ਦ੍ਵਾਦਸ਼ ਲਖਿ ਸੋਇ॥ ੨੦॥ ਸ਼੍ਰਾਧ ਨ ਜੱਗ ਕਰਹੁ ਤਿਹ ਸੰਗਾ। ਜੋ ਖਾਵੈ ਰੋਗੀ ਹੁਇ ਅੰਗਾ। ਸੂਤਕ ਤੇ ਪਾਤਕ[9] ਸਭਿ ਮਿਟੈ। ਪਾਤਕ ਤੇ ਸੂਤਕ ਨਹਿੰ ਹਟੈ॥੨੧॥ ਸੂਤਕ ਪਾਤਕ ਸਦਨ ਰਹੇਯ[10]। ਤਬਿ ਲੌ ਦਾਨ ਦੇਯ ਨਹਿੰ ਲੇਯ। ਜੌ ਲੇਵੈ ਖੈਦਰ ਤਨ

---

[1]ਹਿਮਾਲੇ ਦਾ (ਅ) ਹਿਮਾਂਦ੍ਰਿ ਨਾਮੇ ਪੰਡਿਤ ਦੇ ਨਚਿਤ 'ਚਤੁਰ ਵਰਗ ਚਿੰਤਾਮਣਿ' ਨਾਮੇ ਗ੍ਰੰਥ ਦਾ ਜੋ ਪੰਡਿਤ ਹੋਵੇ ਸੋ ਹਿਮਾਂਦ੍ਰੀ, ਜਿਸ ਦਾ ਨਾਮ ਦੇਵਰਾਜ ਸੀ। (ਦ) ਸੁਮੇਰ ਦਾ। [2]ਇਕ ਮਹੀਨਾ ਭਰ ਕਥਾ ਪੁਰਾਣ ਦੀ ਹੋਈ (ਜਿਸ ਵਿਚ) ਧਰਮ ਸ਼ਾਸਤ੍ਰ ਦੀ (ਗਲ) ਵਰਣਨ ਕੀਤੀ। [3]ਭਾਵ ਭਾਈ ਰਾਮਕੁਇਰ ਜੀ। [4]ਲੋੜ ਵੀ ਕੋਈ ਨਹੀਂ। ਇਸ ਤੋਂ ਪਤਾ ਲੱਗਾ ਕਿ ਇਹੋ ਜਿਹੀਆਂ ਕਥਾਂ ਸਿੱਖਾਂ ਦੇ ਕਿਸੇ ਪ੍ਰਯੋਜਨ ਸਿੱਧੀ ਦੀਆਂ ਨਹੀਂ ਹਨ। [5]ਥੋੜਾ ਜਿਹਾ ਹੀ ਕਹੋ। [6]ਬਾਰਾਂ (ਦਿਨ)। [7]ਸੂਤਕ=ਜੰਮੇ ਦੀ ਛੁਹ। ਪਾਤਕ=ਮਰੇ ਦੀ ਛੋਹ। [8](ਜਦ ਤਕ) ਘਰ ਰਹੇ।

*ਅੰਕ ੧੫ ਵਿਚ ਕਹਿ ਆਏ ਹਨ ਕਿ ਹਿਮਾਂਦ੍ਰੀ ਦੇਵਰਾਜ ਨੇ ਸੂਤਕ ਪਾਤਕ ਦੀ ਵਿਧੀ ਦੀ ਮਹੀਨੇ ਵਿਚ ਕਥਾ ਸੁਣਾਈ ਤੇ ਮੈਨੂੰ ਭੁੱਲ ਗਈ ਹੈ ਤੇ ਸ਼੍ਰੋਤਾ ਕਹਿੰਦੇ ਹਨ ਕਿ ਨਹੀਂ ਆਪ ਗਯਾਤਾ ਹੋ ਸੁਣਾਓ। ਹੁਣ ਚਾਹੀਦਾ ਸੀ ਕਿ ਆਪ ਕਹਿੰਦੇ ਕਿ ਹਿਮਾਂਦ੍ਰੀ ਬ੍ਰਾਹਮਣ ਤੋਂ ਅਸਾਂ ਜੋਉਂ ਸੁਣਿਆਂ ਸੀ, ਪਰ ਆਖਦੇ ਹਨ ਕਿ ਅਸਾਂ ਸਤਿਗੁਰਾਂ ਤੋਂ ਜੋਉਂ ਸੁਣਿਆਂ ਸੀ। ਸਤਿਗੁਰਾਂ ਦੇ ਸੂਤਕ ਸੁਨਾਉਣ ਦਾ ਜ਼ਿਕਰ ਪਿੱਛੇ ਕੋਈ ਨਹੀਂ ਹੈ, ਭਾਂਤੇ ਇਹ ਥੀ ਸੋ ਸਾਖੀ ਵਾਲੇ ਦੀ ਬਨਾਵਟ ਦਾ ਸੂਚਕ ਹੈ ਜੋ ਓਤਾ ਖੁੰਝ ਗਿਆ ਹੈ,ਬਨਾਵਟ ਕਰਨਵਿਚ ਚੇਤਾ ਖੁੰਝ ਜਾਣਾ ਆਮ ਭੁੱਲੀ ਬਾਤ ਹੈ। ਸੋ ਸਾਖੀ ਵਿਚ ਇਹ ਇਬਾਰਤ ਹੈ:—"ਬੋਲ ਵਾਕ ਗੁਰੂ ਜੀ ਪਾਤਸ਼ਾਹੀ ਦਸਵੀਂ।"

ਪਾਵੈ। ਦਾਨ ਦੇਯ ਸੋ ਨਰਕ ਸਿਧਾਵੈ*॥੨੨॥ ਦੋਹਰਾ ॥ ਗ੍ਰਹਣ ਜੁ ਖਨਾਹੀ ਅਸ਼ਟਕਾ ਰੋਗੀ ਦੇਵੈ ਤਜਾਗ[1]। ਅੰਤ ਦਾਨ ਕ੍ਰਿਆ ਮ੍ਰਿਤਕ ਕੀ ਕਰੈ ਸੂਤਕੀ ਰਾਗ[2] ॥੨੩॥ ਤੀਰਥ ਜਾਵੈ ਸ਼੍ਰਾਧ ਬਿਧਿ ਅਰ ਜੋ ਕਰੈ ਨ ਦਾਨ[3]। ਰਾਖਸ਼ ਹੁਇ ਚੰਡਾਲ ਘਰ ਭੋਗੈ ਦੀਆ ਆਨ[4]॥੨੪॥[5]ਗ੍ਰਹਣਆਦਿ ਗੰਗਾ ਸਲਲ ਪੁੱਤ੍ਰ ਜਨਮ ਜਥਿ ਹੋਇ। ਬਯਾਹ ਸਮੈਂ ਨੰਦੀ ਕਰੈ ਦੋਖ ਸ਼ੰਕ ਦੇ ਧੋਇ[6]॥੨੫॥[6]ਅਪਦਾ ਬਿਪਦ ਬਿਦੇਸ਼ ਮਹਿ ਅਣਸੁਨ ਦੋਖ ਨ ਹੋਇ।ਸ਼ੁੱਧਿ ਕਰਮ ਬਿੱਪ੍ਰ ਨ ਕਰੈ ਸਕਲ ਦੋਸ਼ ਲੇ ਸੋਇ[6]॥੨੬॥ਲੋਭੀ ਬਿੱਪ੍ਰ ਜੁ ਪਾਤਕੀ ਲੋਭੀ ਸਾਕ ਰੁ ਸਿੱਖ[7]।ਭੋਗੇ ਨਰਕ ਪਿਸ਼ਾਚ ਹੁਇ ਇਹੀ ਬੇਦਕਹਿ ਰਿੱਖਿ[8] ॥੨੭॥ ਮੇਰੋ ਸਿੱਖ ਸਭਿ ਜਾਤਿ ਕਾ ਪੰਦ੍ਰਾ ਦਿਨ ਕੀ ਮਾਨ[9]†।ਪਿੱਤ੍ਰ ਦਿਵਸ ਪਛ ਏਕ ਕਰ ਸੋ ਮਮ ਨਿਕਟੀ ਜਾਨ[10]‡॥੨੮॥ਭਲਾ ਬਹੁਤ ਅਣਪੜ੍ਹ ਜੁ ਨਰ ਵਾ ਗ੍ਯਾਨੀ ਨਿਰਲੋਭ[11]।ਪੜਿਆ ਪਾਪੀ ਨਾਰਕੀਜੋਲੋਭੀਬਹੁ ਖੋਭ[12] ॥੨੯॥ਇੱਤ੍ਯਾਦਿਕ ਨਿਰਨੈ ਭਯੋ ਧਰਮ ਸ਼ਾਸਤ੍ਰਨ ਮਾਂਹਿ। ਨਿਜ ਸਿੱਖਨਿ ਪਹਿ§ਗੁਰ ਕਹੀ[13] ਸਭਿਹੂੰ ਬੈਠੇ ਪਾਹਿ ॥ ੩੦ ॥ ¶ਕਹਿ ਕਰਿ ਮੰਦਰ ਮੋਂ

[1]ਗ੍ਰਹਣਦਾ, ਖਨਾਹ ਦਾ, ਅਸ਼ਟ (ਜੋਗਣੀ) ਦਾ ਤੇ ਰੋਗੀ ਦਾ ਦਾਨ ਤਿਆਗ ਦੇਵੇ। [2](ਮਰਨਹਾਰ ਦੇ)ਅੰਤਲੇ ਦਾਨ ਦਾ,ਮੋਏ ਦੀ ਕਿਰਿਆ ਦੇ (ਦਾਨ)ਦਾ ਤੇ ਮ੍ਰਿਤਕ ਦੇ ਦਾਨ ਦਾ ਜੋ ਲਾਲਚ ਕਰੇਗਾ। [3]ਜੋ ਤੀਰਥ ਤੇ ਤਾਂ ਜਾਵੇ ਤੇ ਬਿਧਿ ਸੰਯੁਕਤ ਸ਼੍ਰਾਧ ਤੇ ਦਾਨ ਨਾ ਕਰੇ (ਸੋ...)। [4]ਤੇ ਦੂਜੇ ਦਾ ਦਿੱਤਾ ਖਾਏਗਾ। [5]ਗ੍ਰਹਣ ਆਦਿ (ਸਮੇਂ) ਗੰਗਾ ਜਲ ਵਿੱਚ (ਨ੍ਹਾਵੇ ਤੇ) ਪੁੱਤ੍ਰ ਜਨਮ ਜਦ ਹੋਵੇ ਜਾਂ ਵਿਆਹ ਹੋਵੇ ਤਾਂ ਨੰਦੀ ਮੁਖ ਕਰੇ ਤਾਂ ਦੋਖ ਤੇ ਸ਼ੰਕ ਧੋਤੇ ਜਾਣਗੇ। [ਨੰਦੀ ਮੁਖ=ਵਿਆਹ, ਪੁੱਤ੍ਰ ਜਨਮ, ਮੁੰਡੀ ਆਦਿ ਮੰਗਲ ਸਮਿਆਂ ਤੇ ਇੱਕ ਸ਼੍ਰਾਧ ਕਰਦੇ ਹਨ, ਉਸ ਨੂੰ ਨਾਂਦੀਮੁਖ ਕਹਿੰਦੇ ਹਨ]। [6]ਆਪਤ ਕਾਲ ਵਿੱਚ, ਵਿਪਤਾ ਵਿੱਚ ਵਿਦੇਸ਼ ਗਏ ਹੋਇਆਂ ਨਾ ਸੁਨਣ ਦੀ ਹਾਲਤ ਵਿੱਚ ਦੋਸ਼ ਨਹੀਂ ਲੱਗਦਾ, (ਪਰ ਜੇ ਇਨ੍ਹਾਂ ਗੱਲਾਂ ਤੋਂ) ਸ਼ੁੱਧ ਅਵਸਥਾ ਵਿੱਚ ਬ੍ਰਹਮਨ (ਲੋੜੀਂਦਾ) ਕਰਮ ਨਾਂ ਕਰੇਗਾ ਉਹ ਸਾਰੇ ਦੂਸ਼ਣ ਲੈ ਲਵੇਗਾ। [7]ਲੋਭੀ ਬ੍ਰਾਹਮਣ, ਲੋਭੀ ਸਾਕ ਤੇ ਲੋਭੀ ਸਿੱਖ ਪਾਪੀ ਹਨ। [8]ਰਿਖੀ ਤੇ ਬੇਦ ਕਹਿੰਦੇ ਹਨ। [9]ਪੰਦ੍ਰਾਂ ਦਿਨਾਂ ਦਾ ਸੂਤਕ ਮੈਂ ਦੇ। [10](ਸਾਰੇ) ਪਿਤ੍ਰ ਪੱਖ ਵਿਚ ਇਕ ਦਿਨ ਕਰੇ (ਸ਼ਰਾਧ) ਉਹ ਮੇਰਾ ਨਿਕਟੀ ਜਾਣੇ। [11]ਜੇ ਨਰ ਅਨਪੜ੍ਹ ਹੈ ਚਾਹੇ ਗਿਆਨੀ ਹੈ ਜੇ ਨਿਰਲੋਭ ਹੈ ਤਾਂ ਬਹੁਤ ਭਲਾ ਹੈ। [12]ਪੜਿਆ ਲੋਭੀ ਤੇ ਗੁੱਸੇ ਵਾਲਾ ਨਾਰਕੀ ਹੈ। [13]ਭਾਵ ਸਿੱਖਜਾ।

*ਇਹ ਵਹਿਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿਖਿਆ ਦੇ ਵਿਰੁੱਧ ਹਨ। ਹਾਂ ਸਫਾਈ ਤੇ ਸ਼ੁੱਛਤਾ ਦਾ ਤਜਾਗ ਕਦੇ ਨਹੀਂ ਕਰਨਾ। †ਕਿਸ ਚਲਾਕੀ ਨਾਲ ਕੋਈ ਆਖੇਪਕਾਰ ਸਿੱਖਾਂ ਨੂੰ ਅਪਣੇ ਹਿਸਾਬ ਵੇਸ਼ ਦਾ ਦਰਜਾ ਦੇ ਰਿਹਾ ਹੈ। ਦੇਖੋ ਪਿੱਛੇ ਅੰਕ ੨੦। ‡ਸੂਤਕ ਤੇ ਮ੍ਰਿਤਕ ਦੇ ਸ਼੍ਰਾਧ ਆਦਿ ਗੁਰਮਤ ਵਿੱਚ ਵਿਹਤ ਨਹੀਂ। ਕੀਰਤਨ ਪਾਠ ਅਰਦਾਸੇ ਪੁੰਨ ਦਾਨ ਆਦਿ ਸਦਾ ਵਿਹਤ ਹਨ।

§ਪਾਃ—ਪਰਿ। ¶ਇਹ ਮੇ ਸਾਖੀ ਦੀ ੬੮ ਵੀਂ ਸਾਖੀ ਹੈ।

ਗਏ ਥਿਰੇ ਸੋਜ ਪਰ ਜਾਇ।ਤਬਿ ਗੁਰ ਮਹਿਲਾ ਦੀਰਘਾ[1] ਜੀਤੋ ਜਿਸ ਕਾ ਨਾਇ ॥ ੩੧ ॥ ਚੌਪਈ ॥ ਪਹੁੰਚੀ ਸ਼੍ਰੀ ਕਲਗ਼ੀਧਰ ਪਾਸ। ਜਿਸ ਕੋ ਰਿਦੇ ਸ਼ੁਧ ਕੀ ਆਸ। ਬਾਰ ਬਾਰ ਪਦ ਬੰਦਨ ਕਰੀ। ਭਨਤਿ ਥਿਨੈ ਕਰ ਜੋਰਿ ਹੁਇ ਖਰੀ ॥ ੩੨ ॥ ਕਮਲ ਬਿਲੋਚਨ ਤੇ ਗੁਰ ਹੇਰੀ। ਹੁਇ ਪ੍ਰਸੰਨ ਬੋਲੇ ਤਿਸ ਬੇਰੀ। ਘਰ ਵਾਲਨੋ ਮਨ ਮਤਾ ਤੁਹਾਰਾ[2]। ਕਿਸ ਬਿਧ ਕੋ ਹੈ?ਕਰੋ ਉਚਾਰਾ ॥ ੩੩ ॥ ਕਹਿਬੇ ਉਚਤਿ ਹੋਇ ਕਛੁ ਕਹੋ। ਜਥਾ ਕਾਮਨਾ ਤੈਸੇ ਲਹੋ[3]। ਸੁਨਿ ਅਧੀਨ ਹੁਇ ਜੀਤੋ ਤਬੈ।ਮਨ ਕੋ ਮਤਾ ਭਨਤਿ ਭੀ ਸਬੈ ॥ ੩੪॥ ਜਗ ਗੁਰ!ਮੈਂ ਹੌਂ ਤੁਮਰੇ ਗੋਹਾਹਮ ਭੀ ਅਹੈਂ ਮਾਨੁਖੀ ਦੇਹ। ਕਹਾਂ ਭਯੋ ਜੇ ਤ੍ਰੀਮਤ ਜਾਮਾਬੀਤੀ ਬੈਸ ਆਪ ਕੇ ਧਾਮਾ ॥੩੫ ॥ ਪ੍ਰਾਪਤਿ ਨਹਿੰ ਸਤਿਸੰਗ ਵਿਸ਼ੇਸ਼ਹੁ। ਤੁਮ ਹੀ ਗੁਰ ਸਭਿ ਕੋ ਉਪਦੇਸ਼ਹੁ। ਨਿਜ ਪ੍ਰਿਯ ਸਿੱਖਨਿ ਜਿਮ ਸਮੁਝਾਵਹੁ। ਤਿਮ ਮੋਕਉ ਉਪਦੇਸ਼ ਦ੍ਰਿੜਾਵਹੁ॥੩੬॥ਨਿਤ ਹੀ ਚਿਤ ਕੀ ਚਾਹ ਬਖਾਨੀ[4]। ਮਨ ਥਿਰਤਾ ਲਹਿ ਜਿਮ ਨਿਜ ਥਾਨੀ[5]। ਸ਼੍ਰੀ ਸਤਿਗੁਰ ਸੁਨ ਪਤਨੀ ਬਾਤ।ਬੋਲੇ ਜੋਗ ਰੀਤਿ ਬੱਖਯਾਤ॥੩੭॥ਦੋਹਰਾ॥ ਮਨ ਤੇ ਸਭਿ ਸਾਧਨ ਬਨੇ ਮਨ ਲਗ ਸਭਿ ਉਪਦੇਸ਼[6]। ਮਨੂਆ ਪਲਟੈ ਗਯਾਨ ਹੁਇ ਮਨ ਲਾਗੇ ਰਤਿ ਸ਼ੇਸ਼[7]॥੩੮॥ਮੁਖ ਰੁਧੈ ਲਖਿ ਸ੍ਵਾਸ ਕੋ ਬ੍ਰਿਤ ਅੰਤਰ ਮੁਖ ਦੋਇ[8]।ਇਹੈ ਰੀਤਿ ਕਰਨਾਦੁਰਤਿ ਮਨੂਆ ਮ੍ਰਿਗ ਸੁਖ ਲੇਇ[9] ॥੩੯॥ ਨੈਨ ਲਗੇ ਬੈਨਨਿ ਲਗੇ ਸ੍ਰਵਨ ਸ਼ਬਦ ਕੇ ਮੱਧ। ਉਪ੍ਰਤ ਮਨੂਆ ਬਿਖੈ ਤੇ ਬ੍ਰਹਮਨੰਦ ਸੁਖ ਸੁੱਧ[10]॥੪੦॥ਜਿਹਬਾ ਤਾਲੂ ਮੱਧ ਦੇ ਨੈਨ ਲਗਾਵੈ ਨਾਕ[11]। ਪਹਿਲਾਂ ਐਸੇ ਸੇਵੀਐ ਸਤਿਗੁਰ ਪਦ ਮਨ ਭਾਕ[12] ॥ ੪੧ ॥

---

[1]ਵਡੇ ਮਹਿਲ। [2]ਮਨ ਦਾ ਮਤਾ ਤੁਹਾਡਾ ਕੀਹ ਹੈ। [3]ਮੈਂ ਕਹੀ ਹੈ। [4]ਮਨ ਤਕ ਸਭ ਸਾਧਨ ਤੇ ਮਨ ਤਕ ਹੀ ਸਭ ਉਪਦੇਸ਼ ਹਨ। [5]ਜਦ ਮਨ (ਸੰਸਾਰ ਵਲੋਂ) ਪਲਟਦਾ ਹੈ ਤੇ ਗਿਆਨ ਹੋ ਜਾਂਦਾ ਹੈ ਤਦ ਮਨ ਦੀ ਪ੍ਰੀਤੀ ਵਿਸ਼ੇਸ਼(ਕਰਕੇ) ਲਗਦੀ ਹੈ(ਵਾਹਿਗੁਰੂ ਵਿਚ)। (ਅ)ਮਨ ਦੀ ਪ੍ਰੀਤ ਲਗਦੀ ਹੈ ਸ਼ੇਸ਼(=ਬ੍ਰਹਮ) ਵਿਚ। [6]ਮੂੰਹ ਰੋਕੇ (ਮੌਨ ਕਰੇ) ਸ੍ਵਾਸਾਂ ਨੂੰ ਵੇਖੇ (ਕਿ ਨਾਮ ਨਾਲ ਮਿਲੇ ਆ ਜਾ ਰਹੇ ਹਨ ਕਿਉਂ) ਬ੍ਰਿਤੀ ਨੂੰ ਅੰਤਰਮੁਖ ਕਰੇ। [7]ਇਹ ਰੀਤ ਕਰਨ ਨਾਲ ਮਨ ਰੂਪੀ ਮ੍ਰਿਗ (ਦ੍ਰਿਤ=) ਛੇਤੀ ਸੁਖੀ ਹੋ ਜਾਂਦਾ ਹੈ। (ਅ) ਜੇ ਪਾਠ 'ਨਾਦ ਰਤਿ' ਕਰੀਏ ਤਾਂ ਸੋ ਸਾਖੀ ਨੇ ਇਹੋ ਪਦ 'ਰਤਿ ਨਾਦ'ਕਹਿਕੇ ਫੇਰ ਵਰਤਿਆ ਹੈ।ਉਸਦਾ ਟੀਕਾ ਕਵਿ ਜੀਨੇ ਅਗਲੇ ਅੰਸੂ ਦੇ ਅੰਕ ੩੧–੩੨–੩੩ ਵਿਚ ਕੀਤਾ ਹੈ। [8]ਵਿਸ਼ਿਆਂ ਤੋਂ ਮਨ ਦੇ ਉਪ੍ਰਾਮ ਹੋਣ ਨਾਲ ਆਨੰਦ ਰੂਪ ਬ੍ਰਹਮ ਦੇ ਸੁਖ ਦੀ ਸੋਝੀ ਹੁੰਦੀ ਹੈ। [9]ਨੱਕ ਦੀ ਕੋਲੀ ਯਾ ਭੁਰਵੱਟਿਆਂ ਦੇ ਵਿਚ ਨੱਕ ਦੀ ਜੜ੍ਹ ਤੋਂ ਭਾਵ ਹੈ। (ਇਹ ਹਠ ਯੋਗ ਦੀ ਖੇਚਰੀ ਮੁੱਦ੍ਰਾ ਹੈ, ਦੇਖੋ ਹਠ ਯੋਗ ਪ੍ਰ: ੩੦ ਤੋਂ ੩੫)। [10]ਭਾਵ ਸ਼ੂਨ [ਦੇਖੋ ਗੀਤਾ ੯,੩੦, ਜਿਥੇ ਪਦ ਭਾਕ ਵਰਤਿਆ ਹੈ]।

ਨਾਭਿ ਠਹਿਰਾਵੈ ਸ੍ਵਾਸ ਜਬ ਥਿੱਤਿ ਥੰਭਾਵੈ ਅੰਤਿ[1]।ਬਹੀ ਬਾਸਨਾ ਰੋਕੀਏ ਤੀਨ ਮਾਸ ਲਗ੍ਰ ਸੰਤ[2]॥੪੨॥[3]ਚੌਥ ਮਾਸ ਚਿਤ ਪਾਇਕੈ ਨਾਮ ਵਸਤੁ ਜੋ ਦੇਖਿ। ਸੋਈ ਅੰਗ ਆਪਨ ਲਖੈ ਇਹੀ ਜੁਗੀਸ਼ਰ ਪੇਖਿ[4] ॥ ੪੩ ॥ ਤੀਬਰ ਬਾਸ਼ਨਾ ਦੂਰ ਕਰਿ ਜਿਉਂ ਜਲ ਮਕਰੀ ਧਾਇ[5]। ਐਸੀ ਸਾਧੈ ਸਾਧਨਾ ਮਨੂਆ ਚਿੱਤ ਬਿਲਾਇ[6] ॥੪੪॥ ਪੰਚ ਭੂਤ[7], ਭੂ[8], ਬਾਰਿ[9], ਹਰਿ[10], ਬਾਯੂ, ਗਗਨ[11] ਸਥੂਲ[12] । ਗੰਧ, ਰਸ, ਰੂਪ, ਸਪਰਸ[13], ਧੁਨਿ[14] ਸੂਖਮ ਕ੍ਰਮ ਇਹ ਮੂਲ[15] ॥ ੪੫ ॥ ਪ੍ਰਾਨ, ਅਪਾਨ, ਸਮਾਨ, ਤ੍ਯੋ ਪੁਨ ਬਿਆਨ, ਉਦਾਨ[16] । ਉਰ[17], ਪਾਯੂ[18], ਰਿਦ[19], ਸੰਧ[20]* ਲਖਿ ਨਾੜੀ

---

[1]ਜਦੋਂ ਸਵਾਸਾਂ ਨੂੰ ਨਾਭੀ ਵਿਚ ਠਹਿਰਾਵੇ (ਤਦੋਂ) ਬ੍ਰਿਤੀ ਨੂੰ ਅੰਤਰਮੁਖ ਠਹਿਰਾਵੇ। [2]ਹੇ ਸੰਤ ਜੀ ! ਜਦ ਤੇ ਮਹੀਨੇ ਤਕ ਚਲ ਰਹੀਆਂ ਵਾਸ਼ਨਾਂ ਨੂੰ ਰੋਕੀਏ ਤਾਂ"""""। [3]ਚੌਥੇ ਮਹੀਨੇ ਟਿਕਾਉ ਪ੍ਰਾਪਤ ਹੋ,ਜਾਕੇ ਨਾਮ (ਰੂਪੀ) ਵਸਤੂ ਨੂੰ ਲਖ ਲੈਂਦਾ ਹੈ, ਉਹੀ (ਨਾਮ ਫਿਰ) ਆਪਣੇ (ਅੰਗ= ਹਿਰਦੇ ਵਿਚ ਅਥਵਾ) ਅੰਗ ਅੰਗ ਵਿਚ ਲਖ ਲੈਂਦਾ ਹੈ, ਇਹੋ ਵਡੇ ਜੋਗੀਆਂ ਨੇ ਲਖਿਆ ਹੈ। (ਅ) ਕਈ ਸਿਆਣੇ ਵੇਦਾਂਤ ਪੱਖ ਵਿਚ ਇਸ ਦਾ ਅਰਥ ਐਉਂ ਲਾਉਣ ਦਾ ਯਤਨ ਕਰਦੇ ਹਨ:-ਚਾਰ ਮਹੀਨੇ (ਮਨ ਦੇ) ਟਿਕ ਗਿਆਂ ਜੋ ਵਸਤੂ (ਬਾਹਰ) ਦੇਖੀਦੀ ਹੈ (ਸੋ) ਨਾਮ (ਰੂਪ, ਭਾਵ ਮਿਥਿਆ) ਦਿੱਸਦੀ ਹੈ ਤੇ ਉਹੋ (ਸਾਧਕ ਫਿਰ) ਆਪਣੇ (ਅੰਗ=) ਸਰੂਪ ਨੂੰ ਲਖ ਲੈਂਦਾ ਹੈ। [5]ਤ੍ਰਿਖੀਆਂ ਵਾਸ਼ਨਾਂ ਨੂੰ ਜੋ ਜਲ ਉਤੇ ਮਕੜੀ ਵਾਂਗੂੰ ਦੌੜਦੀਆਂ ਹਨ ਦੂਰ ਕਰੇ। (ਅ) ਤੀਬਰ ਵਾਸ਼ਨਾ ਦੂਰ ਕਰੇ,ਤੇ ਬ੍ਰਹਮ ਵਲ ਐਉਂ ਚਲੇ ਕਿ ਜਿਵੇਂ ਜਲ ਤੇ ਮਕਰੀ ਚਲਦੀ ਹੈ। [ਸੰਸਕ੍ਰਿਤ, ਮਕਰੀ=ਮਾਗਧ ਮੱਖੀ] [ਪੰਜਾ:, ਜਲਮਕੜੀ=ਜਲ ਤੇ ਦੌੜਨ ਵਾਲਾ ਇਕ ਨਿੱਕਾ ਜੰਤੂ]। [6]ਮਨ ਦੀਆਂ ਚਿਤਵਨਾਂ ਨਾਸ਼ ਹੋ ਜਾਣ। [7]ਪੰਜ ਤੱਤ। [8]ਪ੍ਰਿਥਵੀ। [9]ਜਲ। [10]ਅਗਨੀ। [11]ਅਕਾਸ਼। [12](ਇਹ ਪੰਜੇ) ਸਥੂਲ ਹਨ। [13]ਛੂਹ। [14]ਸ਼ਬਦ। [15]ਇਹ ਸੂਖਮ ਤੱਤ (ਦੂਜੇ ਪੰਜਾਂ) ਦਾ ਕ੍ਰਮਵਾਰ ਮੂਲ ਹਨ। [16](ਇਹ ਪੰਜ ਪ੍ਰਾਣ ਹਨ)। [17]ਹਿਰਦਾ। [18]ਗੁਦਾ। [19]ਨਾਭਿ। [20]ਕੰਠ।

*ਸੋ ਸਾਖੀ ਨੇ ਨਾਭਿ ਦੀ ਥਾਂ ਪਦ 'ਹਿਰਦਾ' ਵਰਤਿਆ ਹੈ ਤੇ ਕਵਿ ਜੀ ਨੇ ਇਸ ਨੂੰ 'ਰਿਦ' ਲਿਖਿਆ ਹੈ ਤੇ ਸੋ ਸਾਖੀ ਨੇ 'ਕੰਠ' ਦੀ ਥਾਵੇਂ 'ਸੰਧ' ਲਿਖਿਆ ਹੈ ਤੇ ਕਵਿ ਜੀ ਨੇ ਵੀ 'ਸੰਧ' ਹੀ ਲਿਖ ਦਿਤਾ ਹੈ। ਜਾਪਦਾ ਹੈ ਕਿ ਸੋ ਸਾਖੀ ਵਿਚ ਪਦ 'ਸੰਘ' ਸੀ, ਲਿਖਾਰੀ ਦੀ ਭੁਲ ਨੇ 'ਸੰਧ' ਕੀਤਾ ਹੈ ਤੇ ਸ੍ਰ: ਪ੍ਰ: ਵਿਚ ਵੀ ਇਹੋ ਗ਼ਲਤੀ ਮੱਖੀ ਤੇ ਮੱਖੀ ਵਾਙੂ ਜਾ ਵੱਜੀ ਹੈ। ਸੰਧ ਦਾ ਅਰਥ ਕੰਠ ਨਹੀਂ ਹੈ। ਤੇ ਉਦਜਾਨ ਨਾਮੇ ਪ੍ਰਾਣ ਕੰਠ ਯਾ ਸੰਘ ਵਿਚ ਹੋਨ ਸੋ ਏਥੇ ਕ੍ਰਮ ਭੰਗ ਦੋਸ਼ ਵੀ ਹੈ ਕਿਉਂਕਿ ਨਾ: ਪ੍ਰ: ਪੁ: ਥਿ: ੬੦ ਅੰਕ ੫੦,੫੧ ਅਨੁਸਾਰ ਠੀਕ ਕ੍ਰਮ ਇਹ ਹੈ:- ਪ੍ਰਾਨ, ਅਪਾਨ, ਸਮਾਨ, ਉਦਜਾਨ ਤੇ ਬ੍ਯਾਨ। ਇਹੀ ਕ੍ਰਮ ਵਿਚਾਰ ਦੰਦੌਦਯ ਦਾ ਹੈ।

ਪੰਚ ਸਥਾਨ* ॥੪੬॥ ਨਾਗ, ਕੱਛੂਓ, ਕ੍ਰਿੱਕਲੀ, ਦੇਵ ਦੱਤ, ਧਨ ਜੀਤ[1]। ਉਦਗਾਰ[2], ਨੇਤ੍ਰ[3], ਛਿੱਕ[4], ਜੰਭਣਾ[5], ਮੂਏਕਪਾਲੀ ਰੀਤ[6]॥੪੭॥ਭਿੰਨ ਭਿੰਨ ਸਭ ਬਾਂਟ ਕਰਿ ਤੱਤ੍ਵਨਿ ਧਾਤੁ ਬਾਂਟ[7]। ਅੰਤਹਕਰਨ ਸੁ ਭਿੰਨ ਕਰਿ ਸ਼ੇਖ ਆਤਮਾ ਸਾਟ[8]† ॥ ੪੮ ॥ ਇਹੀ ਗਯਾਨ ਇਹ ਜੋਗ ਹੈ ਇਹੀ ਭਗਤਿ ਕਾ ਕਾਜ। ਜੱਗ ਦਾਨ ਤੀਰਥ ਤਪਨਿ ਜਾਂ ਬਿਧ ਮਨ ਕੋ ਸਾਜ[9] ॥੪੯॥ਚੌਪਈ॥ ਦਿਨ ਕੈ ਨਿਸ ਮਹਿੰ ਅਲਪ ਅਹਾਰੀ। ਦਮ ਕੋ[10] ਸਾਧੈ ਮਨਹਿੰ ਸੁਧਾਰੀ। ਮਿੱਥਿਆ ਤਨ ਧਨ ਸੁਤ ਅਰੁ ਦਾਰਾ। ਮਿੱਥਿਆ ਜਗੁ ਕੋ ਬ੍ਰਿੰਦ ਪਸਾਰਾ ॥੫੦॥ ਪ੍ਰਾਪਤਿ ਜੋਗੁ ਬਨੈ ਅੱਭਯਾਸੀ[11]। ਬਿਨ ਅੱਭਯਾਸ ਪਰੈ ਜਮ ਫਾਸੀ। ਰਾਜ ਜੋਗ ਇਹ ਤੋਹਿ ਬਤਾਯੋ। ਕਰਿ ਸਾਧਨ ਜੇ ਚਿਤ ਲਲਚਾਯੋ‡?

---

[1]ਇਹ ਪੰਜੇ ਉਪ ਪ੍ਰਾਣ ਹਨ। [2]ਡਕਾਰ। [3]ਪਲਕ ਉਘਾੜਨਾ। [4]ਨਿੱਛਣਾ। [5]ਉਬਾਸੀ। [6]ਪ੍ਰਾਣ ਮੋਇਆਂ ਤੇ (ਧਨੰਜੇ) ਕਪਾਲ ਕ੍ਰਿਯਾ ਨਾਲ (ਨਿਕਲਦੇ ਹਨ)। ਭਾਵ ਇਹ ਹੈ ਕਿ ਪੰਜੇ ਕ੍ਰਮਵਾਰ ਉਪ ਪ੍ਰਾਣਾਂ ਦੀਆਂ ਕ੍ਰਿਯਾਂ ਹਨ। [7]ਤੱਤਾਂ ਦੀਆਂ ਪ੍ਰਕ੍ਰਿਤੀਆਂ ਬੀ ਵੰਡ ਦੇਵੇ।, [8]ਬਾਕੀ ਆਤਮਾ ਨੂੰ ਛਾਂਟ ਲਵੇ ਭਾਵ ਪ੍ਰਿਥਕ ਪ੍ਰਿਥਕ ਲਖ ਲਵੇ। (ਅ) 'ਸਾਟ' ਦਾ ਅਰਥ ਮੁੱਸ਼ਟ ਭੀ ਕਰੀਦੇ ਹਨ। [9]ਜਿਸ ਤਰ੍ਹਾਂ ਮਨ ਸਵਾਰਿਆ ਜਾਂਦਾ ਹੈ। [10]ਸ੍ਵਾਸਾਂ ਨੂੰ। [11](ਪਿਛਲੀਆਂ ਦੋ ਤੁਕਾਂ ਵਿਚ ਵੈਰਾਗ ਦੱਸਿਆ ਨੇ ਤੇ ਕਹਿੰਦੇ ਹਨ ਕਿ ਵੈਰਾਗ ਨਾਲ) ਅਭਯਾਸੀ ਜੋਗ ਨੂੰ ਪ੍ਰਾਪਤ ਹੁੰਦਾ ਹੈ।

*ਇਹ ਪੰਜ ਪ੍ਰਾਣਾਂ ਤੇ ਪੰਜ ਉਹਨਾਂ ਦੇ ਟਿਕਾਣਿਆਂ ਦਾ ਵੇਰਵਾ ਕਵਿ ਜੀ ਨੇ ਸੋ ਸਾਖੀ ਮੁਜਬ ਦਿਤਾ ਹੈ:—

ਪ੍ਰਾਣ (ਉਰ=) ਦਿਲ ਵਿਚ, ਅਪਾਨ (ਪਾਯੁ=) ਗੁਦਾ ਵਿਚ, ਸਮਾਨ (ਰਿਦ=) ਨਾਭੀ ਵਿਚ, ਬਯਾਨ (ਮੁਖ=) ਕੰਠ ਵਿਚ ਤੇ ਉਦਯਾਨ (ਨਾੜੀ=) ਨਾੜੀਆਂ ਵਿਚ। ਇਸ ਹਿਸਾਬ ਵਿਚ ਗ਼ਲਤੀ ਹੈ, ਉਦਯਾਨ ਕੰਠ ਵਿਚ ਤੇ ਬਿਆਨ ਸਾਰੇ ਸਰੀਰ ਅਥਵਾ ਨਾੜੀਆਂ ਵਿਚ ਹੈਨ। ਇਹ ਦਰੁਸਤ ਹਿਸਾਬ ਕਵਿ ਜੀ ਆਪ ਨਾ: ਪ੍ਰ: ਪੁ: ਧਿ: ੬੦ ਅੰਕ ੫੭–੫੧ ਵਿਚ ਦੇ ਆਏ ਹਨ, ਦੇਖੋ ਓਸ ਸਾਖੀ ਵਿਚ ਜੋ ਸ਼ਰਧਾ ਆਪ ਦੀ ਸੀ ਉਸ ਕਰਕੇ ਇਸ ਗ਼ਲਤੀ ਨੂੰ ਬੀ ਉਸ ਦੇ ਮੁਤਾਬਿਕ ਟੀਕਾ ਕਰ ਗਏ ਹਨ, ਦਰੁਸਤ ਕਰਨ ਵਲ ਧਿਆਨ ਨਹੀਂ ਗਿਆ।

†ਇਹ ਹਠ ਯੋਗ ਦਾ ਵਿਸ਼ਾ ਸ੍ਰੀ ਗੁ: ਨਾਨਕ ਪ੍ਰਕਾਸ਼ ਪੂ: ਧਿਆ ੬੦ ਵਿਚ ਖੁੱਲ੍ਹਾ ਆ ਚੁੱਕਾ ਹੈ।

‡ਇਹ ਉਪਦੇਸ਼ ਵਿਸ਼ੇਸ਼ ਕਰਕੇ ਹਠ ਯੋਗ ਦਾ ਹੈ ਜਿਸ ਨੂੰ ਕਵਿ ਜੀ ਕਲਿਜੁਗ ਲਈ ਨਾ ਮੁਨਾਸਬ ਦੱਸ ਆਏ ਹਨ (ਦੇਖੋ ਨਾ: ਪ੍ਰ: ਪੁ: ਧਿਆ ੪੮ ਅੰਕ ੬੧) ਤੇ ਆਪ ਇਸ ਦਾ 'ਕਸ਼ਟ ਯੋਗ' ਨਾਮ ਧਰ ਆਏ ਹਨ। ਇਹ ਪ੍ਰਕ੍ਰਿਆ ਸੋ ਸਾਖੀ ਦੀ ਹੈ:—ਅੰਕ ੩੬ ਤੋਂ ੪੭ ਤਕ ਹਠ ਯੋਗ ਦੀ ਪ੍ਰਕ੍ਰਿਆ ਕਹਿਕੇ ਅੰਕ ੪੮ ਵਿਚ ਸਾਂਖ ਤੇ ਵੇਦਾਂਤ ਦੀ ਮਿਨਤ ਮਾਰਦੇ ਹਨ, ਅੰਕ ੫੦ ਵਿਚ ਵੈਰਾਗ ਤੇ ਅੱਭਯਾਸ ਗੀਤਾ ਦਾ ਉਪਦੇਸ਼ ਦਿਤਾ ਹੈ, ਇਸ ਸਾਰੇ ਮਿਸ਼ਰਤ ਨੂੰ ਰਾਜ ਯੋਗ ਕਿਹਾ ਹੈ।

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ]

॥੫੧॥ ਸੁਨਿ ਸਤਿਗੁਰ ਕੇ ਬਚ ਗਤਿ ਜੋਗੁ[1]। ਸ਼੍ਰੀ ਜੀਤੋ ਜੀ ਲਾਗੀ ਜੋਗੁ॥ ਬੰਦਨ ਕਰਿ ਬੈਠੀ ਇਕ ਥਾਨ। ਸਾਧਨ ਲਾਗੀ ਸ੍ਵਾਸ ਮਹਾਨ॥ ੫੨॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਸ਼੍ਰੀ ਜੀਤੋ ਜੀ' ਪ੍ਰਸੰਗ ਬਰਨਨੰ ਨਾਮ ਅਸ਼ਟ-ਦਸਮੋ ਅੰਸੂ ॥ ੧੮ ॥ ੧੯. [ਮਾਤਾ ਜੀਤੋ ਜੀ ਸੱਚਖੰਡ ਪਯਾਨ]।

ਦੋਹਰਾ ॥ਅਲਪ ਅਹਾਰਨ ਹੋਇ ਕਰਿ ਬੈਠਹਿ[2] ਆਸਨ ਧਾਰਿ। ਦ੍ਰਿਸ਼ਟਿ ਠਹਿਰਾਵੈ ਨਾਸਕਾ* ਮਨ ਤੇ ਬਾਸ਼ਨ ਡਾਰ[3]॥੧॥ ਚੌਪਈ॥ ਖਸ਼ਟ ਮਹੀਨੇ ਸਾਧਨੋ ਜਬੈ। ਸਿੱਧਾਂ ਪ੍ਰਾਪਤਿ ਹੋਈ ਸਬੈ। ਸਾਧਤਿ ਦ੍ਵਾਦਸ਼ ਮਾਸ ਬਿਤਾਏ। ਅੰਤ੍ਰਜਾਮਤਾ ਉਰ ਬਿਦਤਾਏ॥ ੨ ॥ ਕੁਤ ਭਵਿੱਖਤ ਕੀ ਸਭਿ ਬਾਤ।

[1]ਮੁਕਤੀ ਦੇ ਦੇਣੇ (ਲਾਇਕ ਯਾ) ਵਾਲੇ। [2](ਮਾਤਾ ਜੀ) ਬੈਠਦੇ ਹਨ। [3]ਵਾਸ਼ਨਾ ਦੂਰ ਕਰਕੇ।

*ਇਹ ਗੀਤਾ ਦਾ ਉਪਦੇਸ਼ ਹੈ।

(ਪਿਛਲੇ ਪੰਨੇ ਦੀ ਬਾਕੀ ਟੂਕ)

ਇਹ ਉਪਦੇਸ਼ ਗੁਰਮਤ ਦੇ ਰਾਜ ਜੋਗ ਦੇ ਅਨਕੂਲ ਨਹੀਂ ਹੈ, ਇਹ ਸੋ ਸਾਖੀ ਦਾ ਆਖੇਪਕਾਰ ਮੁੜ ਭਗਤੀ ਮਾਰਗ ਦੇ ਨਾਮ ਉਪਾਸਕਾਂ ਤੇ ਪ੍ਰੇਮ ਭਾਵਨਾਂ ਦੇ ਅੱਭੜਾਸੀ ਸਿਖਾਂ ਨੂੰ ਇਕ ਮਿਸ਼੍ਰਿਤ ਜਿਹਾ ਟ੍ਰੀਕਾ ਸਿਖਾਲਦਾ ਹੈ ਤੇ ਮੌਕਿਆ ਕੈਸਾ ਲੋਂਦਾ ਹੈ ਕਿ ਸਾਹਿਬ ਆਪ ਪਰਮ ਪਾਵਨ ਜੀਤੋ ਜੀ ਨੂੰ ਉਪਦੇਸ਼ ਦੇ ਰਹੇ ਹਨ ਤੇ ਫਰਜ਼ ਕਰ ਲੋਂਦਾ ਹੈ ਕਿ ਮਾਤਾ ਜੀ ਹੁਣ ਤਕ ਪਰਮ ਪਦ ਦੀ ਪ੍ਰਾਪਤੀ ਤੋਂ ਸੱਖਣੇ ਸਨ।

ਬਚਿੱਤ੍ਰ ਸਿੰਘ ਤੇ ਉਦਯ ਸਿੰਘ ਵਾਲਾ ਜੈਗ ਜਿਸ ਵਿਚ ਜਸਵਾਲੀਆਂ ਦੇ ਹਾਥੀ ਦਾ ਮੁਕਾਬਲਾ ਬਚਿੱਤ੍ਰ ਸਿੰਘ ਜੀ ਨੇ ਕੀਤਾ ਸੀ ਕਵੀ ਜੀ ਪਿੱਛੇ ਦੇ ਆਏ ਹਨ, ਇਸ ਜੈਗ ਦਾ ਸੰਮਤ ੧੭੫੮ ਬਿ: ਸਹੀ ਹੁੰਦਾ ਹੈ। ਮਾਤਾ ਜੀਤੋ ਜੀ ਦਾ ਦੇਹਾਂਤ ਅੱਸੂ ੧੭੫੭ ਬਿ: ਵਿਚ ਹੋਇਆ ਹੈ ਜੋ ਕਿ ਉਪੋਕਤ ਜੁੱਧ ਤੋਂ ਪਹਿਲੋਂ ਦਾ ਵਾਕਿਆ ਹੈ। ਇਸ ਹਿਸਾਬ ਦੇਖੀਏ ਤਾਂ ਏਵੇ ਇਹ ਸਾਖੀ ਦੇਣੀ ਹੀ ਇਤਿਹਾਸਕ ਹਿਸਾਬ ਤੋਂ ਅਨਬਨ ਪਈ ਭਾਸਦੀ ਹੈ। ਇਹ ਬਾਤ ਨਿਰਸੰਸੇ ਹੈ ਕਿ ਮਾਤਾ ਜੀ ਪਰਮਪਦ ਨੂੰ ਪ੍ਰਾਪਤ ਸੇ ਅਰ ਉਨ੍ਹਾਂ ਨੂੰ ਦਿੱਬ ਦ੍ਰਿਸ਼ਟੀ ਪ੍ਰਾਪਤ ਸੀ। ਗੁਰ ਉਪਦੇਸ਼ ਤੇ ਉਨ੍ਹਾਂ ਦੇ ਭਜਨ ਬੰਦਗੀ ਕਰਨ ਦੀ ਸਾਖੀ ਇਸ ਤੋਂ ਬਹੁਤ ਪਹਿਲੋਂ ਦੀ ਵਰਤ ਚੁੱਕੀ ਹੋਸੀ। ਹਾਂ ਜਿਸ ਹੋਣਹਾਰ ਨੂੰ ਦੇਖਕੇ ਮਾਤਾ ਜੀ ਨੇ ਚੋਲਾ ਛੋੜਿਆ ਉਹ ਉਨ੍ਹਾਂ ਨੂੰ ਦਿੱਸ ਪੈਣੀ, ਉਨ੍ਹਾਂ ਦੇ ਅੱਭੜਾਸੀ ਮਨ ਲਈ ਮਾਮੂਲੀ ਬਾਤ ਸੀ।

ਸ਼੍ਰੀ ਮੁਖਵਾਕ ਪਾਤਸ਼ਾਹੀ ੧੦ ਕਸ਼ਟ ਯੋਗ ਆਦਿਕਾਂ ਦੇ ਉਲਟ ਇਉਂ ਹਨ:-

ਸ੍ਵਾਦਗ ਸੁਧ ਸਮੂਹ ਸਿਧਾਨ ਕੇ ਦੇਖ ਫਿਰਿਓ ਘਰ ਜੋਗ ਜਤੀ ਕੋ॥ ਸੂਰ ਸੁਰਾਰਦਨ ਸੁਧ ਸੁਧਾਦਿਕ ਸੰਤ ਸਮੂਹ ਅਨੇਕ ਮਤੀ ਕੇ॥ ਮਾਰੇ ਹੀ ਦੇਸ ਕੋ ਦੇਖਿ ਰਹਿਓ ਮਤ ਕੋਊ ਨ ਦੇਖੀਅਤ ਪ੍ਰਾਨ ਪਤੀ ਕੇ॥ ਸ਼੍ਰੀ ਭਗਵਾਨ, ਕੀ ਭਾਇ ਕ੍ਰਿਪਾ ਹੂੰ ਤੇ ਏਕ ਰਤੀ ਬਿਨ ਏਕ ਰਤੀ ਕੇ॥ ੧ ॥

ਤੀਰਥ ਨਾਨ ਦਇਆ ਦਮ ਦਾਨ ਸੁ ਸੰਜਮ ਨੇਮ ਅਨੇਕ ਬਿਸੇਖੇ॥ ਬੇਦ ਪੁਰਾਨ

(ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ)

ਭਈ ਰਿਦੈ ਮਹਿ ਸਭਿ ਬੱਖਸ਼ਾਤ। ਗੁਰ ਕੀ ਗਤਿ[1] ਜਥਿਹੂੰ ਮਨ ਜਾਨੀ।
–ਜੋਗ ਬੀਚ ਹੁਇ ਸੰਤਤਿ ਹਾਨੀ–॥੩॥ਅਪਰ ਬਾਰਤਾ ਸਭਿ ਬਿਦਤਾਈ।
ਇਕ ਦਿਨ ਪੁਨਿ ਸਤਿਗੁਰ ਢਿਗ ਆਈ। 'ਸਕਲ ਕਲਾ ਸਮਰਥ ਗੁਰ
ਪੂਰਨ।ਥਪਹੁ ਉਥਾਪਹੁ ਰਾਵਰ ਤੂਰਨ॥੪॥ ਖਾਲੀ ਭਰੋ ਭਰੇ ਕਰਿ ਖਾਲੀ।
ਥਾਪਹੁ* ਨਾਸਹੁ ਚਹਹੁ ਉਤਾਲੀ। ਜਗ ਮਹਿ ਬੈਸ ਰਾਖਿਬੋ ਕਰੀਯਹਿ।
ਪੁਰਹੁ ਆਸ ਇਹ ਆਪ ਬਿਚਰੀਯਹਿ'॥੫॥ ਸ਼੍ਰੀ ਜੀਤੋ ਤੋ ਸੁਨਿ ਮੁਸਕਾਏ।
'ਭੂਤ ਭਵਿੱਖਤ ਤੁਵ ਲਖਿ ਪਾਏ। ਸੰਤਤਿ ਕੇ ਹਿਤ ਜੋਗ ਕਮਾਯੋ[2] ?
ਕੈ ਪਰਲੋਕ ਭਲੋ ਉਰ ਭਾਯੋ ॥ ੬ ॥ ਮੋਹ ਆਦਿ ਸੋ ਸਕਲ ਬਿਕਾਰਾ।
ਇਨ ਤੇ ਚਹੀਯਹਿ ਬਨਿਬੋ ਨਯਾਰਾ। ਤੈਂ ਬਿੱਪ੍ਰੀਤ ਸਗਲ ਇਹ ਧਾਰੀ।
ਕਨੋਂ ਨਹਿ ਲਖੀ ਅਰਸ਼ ਸਿਰਦਾਰੀ[3] ॥ ੭ ॥ ਸੁਤ ਸਮੇਤ ਜੋ ਪਦ ਅਬਿ-
ਨਾਸ਼ੀ। ਤਹਿ ਕੋ ਬਨੋ ਸਦਾ ਤੁਮ ਬਾਸੀ।ਨੱਸ੍ਵਰ ਜਗਤ ਦੇਖਿ ਕਨੋਂ ਭੂਲੀ।
ਜੋਗ ਧਰੇ ਆਨੰਦ ਬ੍ਰਿਤਿ ਝੂਲੀ[4] ॥੮॥ ਬ੍ਰਹਮਾਤਮ ਕਹੁ ਗਯਾਨ ਉਪੰਨਾ।
ਸਫਲ ਜਨਮ ਹੋਯਸਿ ਤੂੰ ਧੰਨਾ। ਉਚਿਤ ਨਹੀਂ ਇੱਤਯਾਦਿਕ ਕਹਿਬੋ।
ਤਨ ਤੇ ਭਿੰਨ ਆਪ ਕੋ ਲਹਿਬੋ[5]†'॥੯॥ ਸੁਨਿ ਜੀਤੋ ਕਰ ਜੋਰਿ ਉਚਾਰੀ।

---

[1]ਗੁਰਾਂ (ਦੇ ਭਾਣੇ) ਦੀ ਗਤੀ। [2]ਕੀ ਤੂੰ ਆਪਣੀ ਉਲਾਦ ਵਾਸਤੇ ਯੋਗ ਕਮਾਯਾ ਹੈ ? [3]ਅਰਸ਼ਾਂ ਦੀ ਪਾਤਸ਼ਾਹੀ। [4]ਜੋਗ ਧਾਰਕੇ ਤੇਰੀ ਬਿਰਤੀ ਅਨੰਦ ਵਿਚ ਝੂਲੀ ਹੈ ਭਾਵ ਮਗਨ ਹੋ ਰਹੀ ਹੈ। [5]ਜਾਣਨਾ। *ਪਾ:–ਬਖਸ਼ਹੁ। †ਪਾ:–ਤੇ ਬਹਿਬੋ।

[ਪਿਛਲੇ ਪੰਨੇ ਦੀ ਬਾਕੀ ਟੂਕ]

ਕਤੇਬ ਕੁਰਾਨ ਜ਼ਿਮੀਨ ਜਮਾਨ ਸਬਾਨ ਕੇ ਪੋਥੇ ॥ ਪਉਣ ਅਹਾਰ ਜਤੀ ਜਤ ਧਾਰ ਸਬੈ ਸੁ ਬਿਚਾਰ ਹਜਾਰਕ ਦੇਖੈ ॥ ਸ੍ਰੀਭਗਵਾਨ ਭਜੇ ਬਿਨ ਭੂਪਤਿ ਏਕ ਰਤੀ ਬਿਨੁ ਏਕ ਨ ਲੇਖੈ ॥੪॥ ਜੋ ਤ੍ਰਿਕਾਲ ਗਿਆਨ ਹਠ ਯੋਗ ਨਾਲ ਯੋਗੀ ਮੰਨਦੇ ਹਨ ਉਹ ਸੁਤੇ ਹੀ ਰਾਜ ਯੋਗ ਵਾਲਿਆਂ ਨੂੰ ਪ੍ਰਾਪਤ ਹੁੰਦਾ ਹੈ ਯਥਾ"ਗੁਪਤੁਪ੍ਰਗਟੁ ਸਭੁ ਜਾਣੀਐ ਜੇ ਮਨੁ ਰਾਖੈ ਠਾਇ" ॥ ਪੁਨ:–"ਇਹੁ ਮਨੁ ਲੈ ਜਉ ਉਨਮਨਿ ਰਹੈ ॥ ਤਉ ਤੀਨਿ ਲੋਕ ਕੀ ਬਾਤੈ ਕਹੈ ॥"

ਗੁਰ ਘਰ ਦਾ ਰਾਜ ਜੋਗ ਇਹ ਹੈ। ਯਥਾ:–ਥਿਰ ਥਿਰ ਚਿਤ ਥਿਰਹਾਂ ॥ ਬਨੁ ਥਿਹੁ ਸਮਸਰਿ ਹਾਂ ॥ ਅੰਤਰਿ ਏਕ ਪਿਰਹਾਂ ॥ ਬਾਹਿਰ ਅਨੇਕ ਧਰਿਹਾਂ ॥ ਰਾਜਨ ਜੋਗੁ ਕਰਿਹਾਂ ॥ ਕਹੁ ਨਾਨਕ ਲੋਗ ਅਲੋਗੀ ਰੀ ਸਖੀ ॥ [ਆਸਾਵਰੀ ਮ: ੫]

ਜਦ ਮਨ ਨਾਮ ਸਿਮਰਨ ਨਾਲ ਟਿਕਦਾ ਹੈ ਤਾਂ ਸ੍ਵਾਸ ਆਪੇ ਟਿਕਵੇਂ ਆਉਂਦੇ ਹਨ, ਤੇ ਟਿਕਵੇਂ ਸ੍ਵਾਸਾਂ ਦਾ ਭੀ ਮਨ ਪਰ ਅਸਰ ਪੈਂਦਾ ਹੈ। ਰਾਜ ਯੋਗ ਵਿਚ ਇਹ ਗੱਲ ਸੁਣੀ ਹੀ ਹੈ। ਅੰਕ ੩੦ ਵਿਚ ਸਾਹਿਬ ਰਾਮਕੌਰ ਇਹੋ ਹਠ ਜੋਗ ਸਿੱਖਣਾ ਚਾਹੁੰਦੇ ਹਨ ਤਦ ਗੁਰੂ ਜੀ ਉਸਨੂੰ ਨਿਰਵਿਕਾਰਤਾ, ਪ੍ਰੇਮ, ਤੇ ਗ੍ਯਾਨ ਦਾ ਉਪਦੇਸ਼ ਦਿੰਦੇ ਹਨ, ਹਠਜੋਗ ਨਹੀਂ ਸਿਖਾਲਦੇ।

'ਮੈਂ ਸਦੀਵ ਰਾਵਰਿ ਅਨੁਸਾਰੀ। ਦੇਖਿ ਜਗਤ ਦਿਸ਼ ਕੀਨਸਿ ਅਰਜ਼ੀ। ਬਰਤਹੁ ਜਥਾ ਆਪ ਕੀ ਮਰਜ਼ੀ ॥ ੧੦ ॥ ਮੁਝ ਕੌ ਖੁਸ਼ੀ ਕਰੋ ਤਨ ਛੋਰੋਂ। ਮਹਿਦ ਬਿਘਨ ਗਨ ਪਿਖਨੋ ਨ ਲੋਰੋਂ। ਪੀਛੇ ਰਚੋ ਜਥਾ ਮਨ ਭਾਯਾ। ਅਸ ਅਪਦਾ ਮੈਂ ਪਿਖਿ ਨ ਸਕਾਯਾ[1]॥੧੧॥ਤਬਿ ਗੁਰ ਕਹਨੋ'ਤੋਹਿ ਚਿਤ ਜੈਸੇ। ਕਰਹੁ ਆਪ ਭਾਵਤਿ ਸ਼ੁਭ ਤੈਸੇ। ਚਾਰ ਦਿਵਸ ਜੀਵਨ ਜਗਮਾਂਹੀ। ਨਿਜ ਨਿਜ ਵਾਰੀ ਸਭਿ ਚਲਿ ਜਾਂਹੀ॥੧੨॥ ਆਗੈ ਪਾਛੈ ਚਲਨਿ ਜ਼ਰੂਰ। ਦੁਖ ਕੈ ਸੁਖੀ*ਨੇਰ ਕੈ ਦੂਰ[2]। ਰਾਉ ਰੰਕ ਸਭਿ ਏਕ ਸਮਾਨਾ। ਉਪਜਨ ਹਾਰੈ ਬਿਨਸ ਨਿਦਾਨਾ[3]॥ ੧੩ ॥ ਸੁਨਤਿ ਕੰਤ ਤੇ ਬੰਦਨ ਠਾਨੀ। ਦਰਸ਼ਨ ਕਰਨੋ ਸਥਿਰ ਹੈ ਥਾਨੀ। ਪਤਿ ਮੂਰਤਿ ਕੌ ਰਿਦੇ ਬਸਾਈ। ਕਰਿ ਬਹੁ ਨਮੋ ਅਪਨਿ ਘਰ ਆਈ ॥੧੪॥ ਕਰਿ ਸ਼ਨਾਨ ਪਾਵਨ ਤਨ ਹ੍ਵੈ ਕੈ। ਕੁਸ਼ਕੋ ਆਸਨ ਛਾਸਨਿ ਕੈ ਕੈ।ਦਾਸੀ ਆਦਿ ਅਪਰ ਬਹੁਨਾਰੀ।ਕਰਤਿਜਿ ਸੇਵਾ ਰਖਤਿ ਸੁਖਾਰੀ[4] ॥ ੧੫ ॥ ਕੇਤਿਕ ਪਾਸ ਰਹਤਿ ਤਿਨ ਸਾਥ। ਨਿਜ ਚਲਿਬੇਕੀ ਕਹਿ ਕਰਿਗਾਥ[5]।ਜੋ ਜਿਨ ਜਾਚਨੋ ਸੋਤਿਨਦੀਯੋ।ਮਨ ਭਾਵਤਿ ਸਭਿਹੂੰ ਬਰ ਲੀਯੋ ॥੧੬॥ ਆਸਨ ਕਰਿ ਬੈਠੀ ਤਤਕਾਲਾ। ਸਾਧਨੋ ਪੂਰਬ ਜੋਗ ਬਿਸਾਲਾ। ਤਿਸ ਅੱਭਯਾਸ ਬਲ ਤੇ ਖਿਚਿ ਸ੍ਵਾਸ। ਦਸਮ ਦ੍ਵਾਰ ਮਹਿੰ ਕਰਿ ਤਿਹ[6] ਬਾਸ ॥ ੧੭ ॥ ਪਾਇ ਜੌਰ ਬ੍ਰਹਮਰੰਧਰ[7] ਫੋਰਾ। ਗਮਨੀ ਗੁਰ ਪੁਰਿ ਤਨ ਕੋ ਛੋਰਾ। ਦੇਖਤਿ ਦਾਸੀ ਦੌਰਤਿ ਗਈ। ਮਾਤਾ ਗੁਜਰੀ ਕਉ ਸੁਧਿ ਦਈ ॥ ੧੮ ॥ ਸੁਨਤਿ ਅਚੈਭੋ ਹੁਇ ਕਰਿ ਆਈ। ਦੇਖਿ ਨੁਖਾ ਗਤਿ ਕੋ ਬਿਲਖਾਈ[8]। ਪੁਨ ਸੁਨਿ ਸੁਨਿ ਸੁੰਦਰੀ ਤੇ ਆਦਿ। ਮਿਲੀ ਆਇ ਕਿਯ ਰੋਦਨਿ ਨਾਦ ॥੧੯॥ ਤਬਿ ਸਤਿਗੁਰ ਪਠਿ ਦਾਸ ਹਟਾਈ। 'ਕਰਹੁ ਦਾਹੁ ਇਹੁ ਸੁਰਗ ਸਿਧਾਈ'। ਸੁਨਿ ਆਇਸੁ ਤਯਾਰੀ ਕਰਿਵਾਇ। ਕਰਿ ਸ਼ਨਾਨ ਪਟ ਨਵ ਪਹਿਰਾਇ ॥ ੨੦ ॥ ਸਾਹਿਬਜ਼ਾਦੇ ਚਾਰਹੁੰ ਸਾਥ। ਕਰੇ ਬਿਧਾਨ ਉਠਾਇਸਿ ਹਾਥ[9]। ਆਦਿ ਖਾਲਸਾ ਲੋਕ ਘਨੇਰੇ। ਗਮਨੇ ਸੰਗ ਵਹਿਰ ਤਿਸ ਬੇਰ ॥ ੨੧ ॥ ਨਾਮ ਅਰੰਮਪੁਰਾ ਜਿਸ ਥਾਨਾ।

---

[1]ਦੇਖ ਨਹੀਂ ਸਕਦੀ। [2]ਭਾਵ ਛੋਟੀ ਵੱਡੀ ਆਯੂ ਵਾਲਾ। [3]ਅੰਤ ਨੂੰ ਨਾਸ਼ ਹੋਣਾ ਹੈ। [4]ਪ੍ਰਸੰਨ ਰਖਦੀਆਂ ਸਨ (ਮਾਤਾ ਜੀ ਨੂੰ)। [5]ਕਥਾ। [6]ਭਾਵ ਸ੍ਵਾਸਾਂ ਦਾ। [7]ਭਾਵ ਦਸਮ ਦ੍ਵਾਰ ਦਾ ਛੇਕ। [8]ਘਬਰਾਈ। [9]ਬਿਬਾਨ ਕਰਕੇ (ਭਾਵ ਬਣਾਕੇ) ਹੱਥਾਂ ਨਾਲ ਉਠਾਯਾ।

*ਪਾ:—ਦੁਖੀਏ ਸੁਖੀਏ।

ਤਹਿਲੌ ਪਹੁੰਚੇ ਗੁਰੂ ਬਖਾਨਾ[1]। ਗਾਵਤਿ ਸ਼ਬਦ ਰਬਾਬੀ ਆਗੇ। ਸਿਮਰੈਂ ਨਾਮ ਸਿੱਖ ਵਡਭਾਗੇ ॥ ੨੨ ॥ ਗਨ ਚੰਦਨ ਕੀ ਚਿਖਾ ਬਨਾਈ। ਸੁਤ ਨੈ ਗਹਿ ਕਰਿ ਅਗਨਿ ਲਗਾਈ। ਤਿਲ ਜਵ ਘ੍ਰਿਤ ਪਾਏ ਸਮੁਦਾਏ। ਕਰੀ ਪੂਕਰਮਾ ਫਿਰਿ ਚਹੁੰਘਾਏ[2] ॥੨੩॥ ਅਵਲੋਕੀ ਜਬਿ ਆਧਿਕ ਜਰੀ[3]।ਪੁੱਤ੍ਰ ਕਪਾਲ ਕ੍ਰਿਆ ਤਬਿ ਕਰੀ। ਸਤੁੱਦ੍ਰਵ ਨਿਕਟ ਗਏ ਚਲਿ ਫੇਰ। ਕਰਨੈ ਸ਼ਨਾਨ ਸਭਿਨਿ ਤਿਸ ਬੇਰ ॥੨੪॥ ਬਿਧਿ ਸੋਂ ਦਿਯੋ ਤਿਲਾਂਜੁਲਿ* ਤਬੈ। ਆਏ ਗੁਰ ਸਿਮਰਤਿ ਪੁਰਿ ਸਬੈ। ਸ਼੍ਰੀ ਕਲਗ਼ੀਧਰ ਕੋ ਢਿਗ ਬੈਸੇ। ਚਲਨੋ ਪ੍ਰਸੰਗ ਭਜਨੋ ਤਨ ਜੈਸੇ ॥੨੫॥ ਇਕ ਤਹਿ ਪਰਸਰਾਮ ਬੈਰਾਗੀ। ਸੁਨਿਕੈ ਜੋਗੁ ਬਾਤ ਅਨੁਰਾਗੀ[4]। 'ਬ੍ਰਹਮਰੰਧਰ ਕੋ ਫੋਰਿ ਸਿਧਾਰੀ'।ਬਿਸਮਨ ਬੂਝਨ ਹੇਤ ਉਚਾਰੀ[5] ॥ ੨੬ ॥ 'ਜਿਮ ਬਡਭਾਗਨ ਕੋ ਉਪਦੇਸ਼ਾ। ਕ੍ਰਿਪਾ ਕਰਹੁ ਮੁਝ ਕਹੀਅਹਿ ਤੈਸਾ।ਥੋਰੇ ਦਿਵਸਨ ਮੈਂ ਸਿਧ ਹੋਵਾਂ[6]।ਬਿਦਤਿ ਦੇਹਿ ਤਜਾਗਨ ਮਹਿ ਜੋਵਾਂ[7]॥੨੭॥ਪਰਸੋ ਆਨਿ ਮੈਂ ਸ਼ਰਨਿ ਤੁਮਾਰੀ।ਉਪਦੇਸ਼ੋ ਲਖਿ ਕਰਿ ਅਧਿਕਾਰੀ'।ਭਯੋ ਦੀਨ ਕਲਗ਼ੀਧਰ ਜਾਨ।ਤਿਸ ਹੀ ਬਿਧਿ ਕੋ ਜੋਗ ਬਖਾਨਾ ॥੨੮॥ ਸਭਿ ਬਿਧਿ ਤੇ ਸਮੁਝਾਵਨ ਕਰਿਯੋ ॥ ਜਥਾ ਜੋਗੁ ਤਿਨ ਸਾਧਨ ਧਰਿਯੋ।ਸਤਿਗਤਿ[8] ਕੋ ਪ੍ਰਾਪਤਿ ਸੋ ਭਯੋ। ਜੋਗ ਸਾਧ ਰਵਿ ਭੇਦਤਿ ਗਯੋ[9]† ॥੨੯॥ ਭਾਖਤਿ ਰਾਮਕੁਇਰ ਕਥ[10] ਭਾਈ:-ਸੁਨਹੁ ਖਾਲਸਾ ਹਿਤ ਚਿਤ ਲਾਈ।ਮੈਂ ਭੀ ਸੋ ਬਿਧਿ ਬੂਝਨ ਕੀਨੀ।ਪਰਸਰਾਮ ਸੋਂ ਜੋ ਕਹਿਦੀਨੀ ॥੩੦॥ਸੁਨਿ ਕਰਿ ਕਲਗ਼ੀਧਰ ਮੁਸਕਾਏ।ਮੋ ਸੈਗ ਕਹਨੋ ਅਧਿਕ ਅਪਨਾਏ[11]।'ਬ੍ਰਹਮ ਆਤਮਾ ਸੱਚਿਦਾਨੰਦ।ਗ੍ਯਾਨ ਭਯੋ ਸੁਖ ਭੋਗਬਿਲੰਦ[12]॥੩੧॥ ਕਹਨੋ ਸ਼ਬਦ ਮੈਂ ਜੋ[13] ਤਤਸਾਰ।ਸੋ ਤੁਵ ਪ੍ਰਾਪਤਿ ਅਹੈ ਉਦਾਰ।ਅੰਤਕਾਲ ਜਬਿ ਹੋਵਹਿ ਤੋਰਾ। ਤਾਂਹਿ ਸਮੈ ਦਰਸ਼ਨ ਹੁਇ ਮੋਰਾ ॥੩੨॥ ਮੋਹਿ ਚਰਨ

---

[1]ਗੁਰੂ ਜੀ ਦੇ ਕਹਿਣ ਤੇ। [2]ਚੌਵੇਰੇ ਫਿਰਕੇ। [3]ਅੱਧੀਕੁ ਸੜ ਗਈ। [4]ਪ੍ਰੇਮੀ ਹੋਯਾ। [5]ਅਸਚਰਜ ਹੋਕੇ ਪੁੱਛਣ ਵਾਸਤੇ (ਇਹ) ਕਹੀ। [6]ਮੈਂ(ਜਿਵੇਂ ਮਾਤਾ ਜੀ ਦਾ ਜੋਗ) ਥੋੜੇ ਦਿਨਾਂ ਵਿਚ ਸਿੱਧ ਹੋ ਗਿਆ। [7]ਪ੍ਰਗਟ ਹੀ (ਮਾਤਾ ਜੀ ਦੇ) ਸ਼ਰੀਰ ਤਜਾਗਣ ਤੋਂ ਮੈਂ ਦੇਖਿਆ ਹੈ। [8]ਉੱਤਮ ਗਤੀ।[9]ਭਾਵ ਸੂਰਜ ਮੰਡਲ ਨੂੰ ਭੇਦ ਕੇ(ਬ੍ਰਹਮਲੋਕ ਨੂੰ)ਗਿਆ। [10]ਕਥਾ। [11]ਆਪਣਾ (ਦਾਸ ਜਾਣਕੇ)। [12](ਤੈਨੂੰ ਉਸ ਦਾ) ਗ੍ਯਾਨ ਹੋਯਾ ਹੈ ਤੂੰ ਬੜੇ ਸੁਖ ਨੂੰ ਭੋਗ। [13](ਗੁਰੂ) ਸ਼ਬਦਾਂ ਵਿਚ ਜੋ ਕਹਿਆ ਹੈ।

*ਪਾ:—ਤਿਲਾਵਨਿ। ਦੇਖੋ ਰਾਸ ੨ ਅੰਸੁ ੨੪ ਅੰਕ ੪੧ ਦੀ ਹੇਠਲੀ ਟੂਕ।

†ਪਾ:—ਜੋਗ ਸਾਧ ਤਵ ਦੇਹ ਤਜ ਗਇਓ।

ਕੋ ਸਿਖ ਮੁਖਿ ਅਹੈਂ। ਮਮ ਸਮੀਪਤਾ ਸਦ ਹੀ ਲਹੈਂ। ਨਿਸ ਦਿਨ ਮਨ ਸਤਿਗੁਰ ਮਹਿ ਲਾਯੋ। ਨਹੀਂ ਬਿਕਾਰ ਛੁਹਨਿ ਕੋ ਪਾਯੋ' ॥੩੩॥ ਇੱਤਯਾਦਿਕ ਮੁਝ ਸੋਂ ਤਬਿ ਕਹਯੋ। ਗੁਰੂ ਕ੍ਰਿਪਾਲ ਅਪਨ ਪਰ ਲਹਯੋ[1]। ਹਾਥ ਬੰਦਿ ਮੈਂ ਬੰਦਨ ਕੀਨਿ। ਪਦ ਅਰਬਿੰਦਨਿ ਸਿਰ ਧਰਿ ਦੀਨ॥੩੪॥ਸੁਨਿ ਯਹਿ ਸਾਹਿਬ ਸਿੰਘ ਲਿਖਾਰੀ। ਇਹ ਸਾਖੀ* ਗੁਰ ਆਪ ਉਚਾਰੀ। ਮੋਕਹੁ ਦੀਨੀ ਕਿਰਪਾ ਕਰਿਕੈ। ਤੂੰ ਲਿਖਿ ਸਿੱਖਨਿ ਹੇਤ ਸੁਧਰਿਕੈ ॥ ੩੫ ॥ ਸਭਿ ਸੁਖਦਾਇਕ ਗੁਰ ਕੀ ਕਥਾ। ਸ੍ਰੋਤਾ ਜਿਮ ਬਾਂਛਤਿ ਦੇ ਤਥਾ। ਅਦਭੁਤ ਲੀਲਾ ਕਰਤਿ ਗੁਸਾਈਂ। ਦੇਖਿ ਦੇਖਿ ਜਗ ਰਹਿ ਬਿਸਮਾਈ ॥ ੩੬ ॥ ਸਕਲ ਕਲਾ ਸਮਰਥ ਬਲਿ ਭਾਰੀ। ਬਰਤਹਿ ਮਾਨੁਖ ਤਨ ਅਨੁਸਾਰੀ। ਭੂਤ ਭਵਿੱਖਤ ਅੰਤਰਜਾਮੀ। ਪੂਰਵਹਿ ਸਕਲ ਕਾਮਨਾ ਸ੍ਵਾਮੀ ॥ ੩੭ ॥ ਬੈਠਿ ਸਭਾ ਮਹਿ ਦਰਸ਼ਨ ਦੇਤਿ।ਸਿਖ ਸੈਗਤ ਚਿਤ ਬਾਂਛਤਿ ਲੇਤਿ।ਗੁਨੀ ਕਵੀਸ਼ੁਰ ਪੰਡਿਤ ਘਨੇ।ਬਰਨਹਿ ਗੁਰ ਗਾਥਾ, ਅਨ ਸੁਨੇ[2]॥੩੮॥ਕੀਰਤਿ ਕੇ ਕਲ[3]† ਕਰਹਿਂ ਕਬਿੱਤ। ਆਨਿ ਸੁਨਾਇ ਬਚਿੱਤ੍ਰ ਪਵਿੱਤ। ਬਖਸ਼ਹਿਂ ਕੰਚਨ ਜ਼ੀਨ ਤੁਰੰਗ। ਜ਼ੇਵਰ ਜਰੇ ਜਵਾਹਰ ਸੰਗ ॥ ੩੯ ॥ ਦਰਬ ਬ੍ਰਿੰਦ ਮੁਕਤਾ ਬਰ ਹੀਰੇ। ਪਸ਼ਮ ਰੇਸ਼ਮੀ ਸੂਖਮ ਚੀਰੇ। ਗੁਨੀ ਇਕਾਕੀ[4] ਘਰ ਤੇ ਆਵੈਂ। ਸੈਨ ਸੇਵਕਨਿ ਸਹਿਤ ਸਿਧਾਵੈਂ[5] ॥ ੪੦ ॥ ਸਿੰਧੁ ਮੇਖਲਾ ਅਵਨੀ ਸਾਰੀ। ਕੀਰਤਿ ਪਸਰੀ ਸਸਿ ਉਜਿਆਰੀ[6]। ਅਤਿ ਉਦਾਰਤਾ ਬਰਨਹਿ ਜਹਿ ਕਹਿ। ਮਹਦ ਬੀਰਤਾ, ਸਮ ਨਹਿ ਮਹਿ ਮਹਿ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਸ੍ਰੀ ਅਜੀਤੇ ਜੀ ਪ੍ਰਲੋਕ' ਪ੍ਰਸੰਗ ਬਰਨਨੰ ਨਾਮ ਏਕਊਨਵਿੰਸਤੀ ਅੰਸੂ ॥ ੧੯ ॥ ੨੦. [ਪਾਰਧੀ ਇਸਤ੍ਰੀ ਤੋਂ ਮਰਦ]।

ਦੋਹਰਾ ॥ ਇਕ ਦਿਨ ਕਲਗ਼ੀਧਰ ਨਿਕਟ ਸਿੱਖ ਸਿੱਖਨੀ ਬ੍ਰਿੰਦ। ਸ੍ਰੀ ਜੀਤੋ ਤਨ ਤਜਨ ਕੋ ਕਰਤਿ ਪ੍ਰਸ਼ੰਸ਼ ਬਿਲੰਦ ॥ ੧ ॥ ਚੌਪਈ ॥ 'ਗੁਰ ਪਤਨੀ ਜਗ ਮਾਤਾ ਦੇਵੀ। ਬ੍ਰਹਮਰੰਧਰ ਤਜਿ ਦੇਹ ਅਭੇਵੀ[7]'। ਸਭਿ ਤੇ ਸੁਨਿਕੈ

---

[1]ਗੁਰਾਂ ਨੂੰ (ਮੈਂ ਜਦੋਂ) ਆਪਣੇ ਉਪਰ ਕ੍ਰਿਪਾਲੂ ਜਾਣਿਆ। [2]ਹੋਰ (ਲੋਕੀ) ਸੁਣਦੇ ਹਨ। [3]ਸੁੰਦਰ। [4]ਇਕੱਲੇ। [5]ਨੌਕਰਾਂ ਦੀ ਸੈਨਾ ਵਾਲੇ ਹੋਕੇ ਜਾਂਦੇ ਹਨ ਭਾਵ ਅਮੀਰ ਹੋਕੇ। [6]ਚੌਦ੍ਹਾ ਵਰਤ ਉੱਜਲ। [7]ਬ੍ਰਹਮਰੰਧ੍ਰ (ਭੇਦ ਕੇ) ਦੇਹ ਛਡਕੇ (ਵਾਹਿਗੁਰੂ ਨਾਲ) ਇਕ ਹੋ ਗਈ।

*ਪਾਃ—ਸਾਖਾ। †ਪਾਃ—ਕਵਿ।

ਬਚਨਿ ਕ੍ਰਿਪਾਲਾ।*ਸ਼੍ਰੀਮੁਖ ਤੇ ਬੋਲੇ ਤਿਸਕਾਲਾ॥੨॥ਦੋਹਰਾ॥[੧]ਧੰਨ ਨਾਰੀ† ਧੰਨ ਭਜਨ ਹੈ ਧੰਨ ਕਲਜੁਗ ਜਗਈਸ਼[੨]। ਮਹਾਂ ਬਿਕਾਰੀ ਜਗੁ ਤਰੈ ਭਜਨ ਤਰਾਏ ਕੀਸ[੩]॥ ੩ ॥ ਨਾਰੀ ਦਇਆ ਅਨੰਤ ਹੈ ਜਾਂ ਜਗੁ ਭੀਤਰ ਭਾਖਿ[੪]। ਖਟ ਸ਼ਾਸਤ੍ਰ ਪੜ੍ਹ‡ ਕਿਯਾ ਕਰੈ ਨਾਮ ਜਪਤਿ ਮਨ ਰਾਖਿ[੫]॥ ੪॥ ਇਸ ਪਰ ਇਕ ਇਤਿਹਾਸਿ[੬]ਹੈ ਦਯਾ ਤ੍ਰਿਯਾਜਿਮ ਕੀਨ। ਸੰਗਤਿ ਸੁਨੀ-ਅਹਿ ਬਾਰਤਾ ਜਿਮ ਫਲ ਪ੍ਰਾਪਤਿ ਪੀਨ॥ ੫॥ਚੌਪਈ॥ ਏਕ ਪਾਰਧੀ[੭] ਬਨ ਮਹਿੰ ਗਯੋ। ਖਗ ਮ੍ਰਿਗ ਕੋ ਸੰਘਾਰਤਿ ਭਯੋ। ਚਿਰੀਆ ਹਤੀ ਫਸਾਵਤਿ ਜਾਰ[੮]। ਅਪਰ ਬਿਹੰਗਮ ਕੇਤਿਕ ਮਾਰੀ[੯]॥ ੬॥ ਪੰਛੀ ਮਿਲਿ ਇਤ ਉਤ ਸਮੁਦਾਇਆ। ਨਾਦਤਿ ਬਹੁਤ ਬ੍ਰਿਲਾਪ ਸੁਨਾਯਾ। ਬਨ ਮੈਂ ਬਸਾਕੁਲ ਪਿਖੇ ਬਿਹੰਗ। ਬੱਧਕ§ ਸੋਚਤਿ ਰਿਦੇ ਬਿਲੰਦ ॥ ੭ ॥ ਮਨ ਸੋਂ ਕਹੈ ਦਇਆ ਉਰ ਧਰੈ[੧੦]–ਬਨ ਮਹਿੰ ਤਪਸੀ ਤਪੁ ਕੋ ਕਰੈਂ। ਮਹਿਪਾਲਕ ਭੀ ਰਾਜ ਤਜਤਿ ਹੈ। ਬਨ ਮਹਿੰ ਤਪੁ ਕਰਿ ਈਸ਼ ਭਜਤਿ ਹੈ ॥ ੮ ॥ ਹਮ ਨਰ ਤਨ ਹੋਏ ਅਸ ਪਾਪੀ।ਬਨ ਮਹਿੰ ਭੀ ਹਮ¶ਆਇ ਜਦਾਪੀ[੧੦]। ਹਤੈਂ ਜੀਵ ਗਨ ਮਹਾਂ ਸੰਤਾਪੀ। ਭਲੋ ਕਰਮ ਨਹਿੰ ਕੀਨ ਕਦਾਪੀ ॥੯॥ ਜਹਾਂ ਆਇ ਨਰ ਜਨਮ ਸੁਧਾਰੈ। ਤਹਾਂ ਪਹੁੰਚਿ ਹਮ ਜੀਵਨਿ ਮਾਰੈਂ।ਧਿਕ ਹਮ ਜਨਮ ਕਰਮ ਧਿਕ ਬ੍ਰਿੰਦ[੧੧]। ਜਿਸ ਤੇ ਹਿੰਸਾ ਕਰਤਿ ਬਿਲੰਦ–॥ ੧੦ ॥ ਹਟਯੋ ਤਬੈ ਉਰ ਬਿਖੈ ਬਿਚਾਰੀ।–ਬ੍ਰਿੱਕ੍ਰਮਜੀਤ ਅਬੈ[੧੨] ਉਪਕਾਰੀ। ਤਿਸ ਢਿਗ ਚਲਿ ਕਰਿ ਜਨਮ ਸੁਧਾਰੋਂ।ਸਹੋਂ ਦੰਡ ਅਘ ਭਾਰ[੧੩]ਉਤਾਰੋਂ–॥੧੧॥ ਇਮ

[੧](ਭਜਨ ਵਾਲ, ਇਸਤ੍ਰੀ) ਧੰਨ ਹੈ, ਭਜਨ ਧੰਨ ਹੈ ਕਲਜੁਗ ਧੰਨ ਹੈ ਤੇ ਜੁਗ ਦਾ ਈਸ਼੍ਵਰ (ਗੁਰੂ ਨਾਨਕ) ਧੰਨ ਹੈ। [੨](ਜਿਸ ਵਿਚ) ਜਗਤ ਦੇ ਮਹਾਂ ਵਿਕਾਰੀ ਤਰੇ ਹਨ, ਹਾਂ ਭਜਨ ਨੇ (ਸ਼ਭ ਗੁਣਾਂ ਤੋਂ ਨੀਰਿਆਂ ਭਾਵ) ਗੁਣਹੀਨਾਂ ਨੂੰ ਵੀ ਤਾਰਿਆ ਹੈ।[ਸੰਸਃ, ਕੀਸ਼=ਨੀਰੋ। ਬਾਂਦਰ]। (ਅ) ਬਾਂਦਰਾਂ ਨੂੰ। [੩]ਇਸ ਜਗਤ ਵਿਚ ਕਹੀ ਗਈ ਹੈ ਕਿ ਨਾਰੀ ਵਿਚ ਦਇਆ ਬੜੀ ਹੈ। [੪]ਜਿਸ ਨੇ ਨਾਮ ਦੇ ਜਾਪਣ ਵਿਚ ਮਨ ਰੱਖਿਆ ਹੈ ਉਸ ਖੱਟ ਸ਼ਾਸਤ੍ਰ ਪੜ੍ਹਕੇ ਕੀ ਕਰਨੇ ਹਨ। [੫]ਭਾਵ ਕਥਾ। [੬]ਸ਼ਿਕਾਰੀ। [੭]ਜਾਲੀ ਵਿਚ ਫਸਾਕੇ ਚਿੜੀਆਂ ਮਾਰੀਆਂ ਸਨ। [੮]ਹੋਰ ਕਿੰਨੇ ਪੰਛੀ ਮਾਰੇ ਸਨ। [੯]ਦਿਲ ਵਿਚ ਦਯਾ ਧਾਰਕੇ ਮਨ ਨੂੰ ਕਹਿਆ (ਅ) ਮਨ ਨੂੰ ਕਹਿੰਦਾ ਹੈ ਕਿ ਮੈਂ ਭੀ ਦਇਆ ਧਾਰਨ ਕਰਕੇ ਤਪੱਸੀ ਹੋਕੇ ਤਪ ਕਰਾਂ ਆਦਿ। [੧੦]ਜਦੋਂ ਭੀ। [੧੧]ਸਾਰੇ ਕਰਮਾਂ ਨੂੰ ਧਿੱਕਾਰ ਹੈ। [੧੨]ਹੁਣ ਹੈ। [੧੩]ਪਾਪਾਂ ਦਾ ਭਾਰ।

*ਸੋ ਸਾਖੀ ਦੀ ਇਹ ੬੯ ਵੀਂ ਸਾਖੀ ਹੈ। †ਸੋ ਸਾਖੀ ਤੋਂ ਪਤਾ ਲੱਗਦਾ ਹੈ ਕਿ ਇਹ ਸਾਖੀ ਨਵੀਂ ਚੱਲੀ ਹੈ, ਨੰਬਰ ੬੯ ਹੈ। ਸੋ ਸਾਖੀ ਨੇ ਇਸਨੂੰ ਪਿਛਲੇ ਕਿਸੇ ਪ੍ਰਸੰਗ ਨਾਲ ਜੋੜਿਆ ਨਹੀਂ। ‡ਪਾਃ–ਪਦ। §ਪਾਃ–ਦੰਧਕ। ¶ਪਾਃ–ਮੈਂ।

ਬਿਚਾਰਿ ਤਿਸ ਪੁਰਿ ਕੋ ਚਾਲਾ। ਆਗੇ ਆਵਤਿ ਹੁਤੋ ਭੁਵਾਲਾ। ਚਢਨੋ ਤੁਰੰਗ ਸੰਗ ਜਿੰਹ ਸੈਨਾ। ਸਮੁਖ ਪਾਰਧੀ ਦੇਖਨੋ ਨੈਨਾ॥੧੨॥ਪਾਪੀਜਾਨਿ ਲੀਨ ਪਕਰਾਇ।ਬੰਧਿ ਪੰਚ ਦਿਨ ਦਈ ਸਜ਼ਾਇ।ਇਕ ਦਾਸੀ ਨੇ ਮਾਰਤਿ ਦੇਖਾ। ਮਨ ਮਹਿੰ ਉਪਜੀ ਦਯਾ ਵਿਸ਼ੇਖਾ॥ ੧੩॥ ਪੁਰਖ ਬੇਖ ਧਰਿ ਆਪ ਬੰਧਾਯੋ। ਤਤਛਿਨ ਫੈਧਕ ਕੋ ਛੁਰਵਾਯੋ। ਬੀਤ ਗਯੋ ਜਬਿ ਏਕ ਮਹੀਨਾ।ਯਾਦ ਨਰੇਸ਼ੁਰ ਨੇ ਉਰ ਕੀਨਾ ॥੧੪॥ ਸ਼ਾਹੁ ਬਨਕ ਕੀ ਹੁਤੀ ਜੁ ਦਾਸੀ। ਤਤਛਿਨ ਗਮ੍ਨੀ[1] ਭੂਪਤਿ ਪਾਸੀ। ਧਨ ਕੁਛ ਦੇ ਮੁਕਰਾਇ ਸਿਪਾਹੀ[2]।ਠਾਢੀ ਭਈਜਾਇ ਨ੍ਰਿਪਪਾਹੀ॥੧੫॥ਦੇਖਿ ਚਿੰਨ੍ਰਾਜਾ ਕੂ ਮਗਯੋ। ਸਭਾ ਬਿਖੈ ਕਹਿ ਬੂਝਤਿ ਭਯੋ।–ਨਾਰੀ ਕਿਧੌਂ ਪੁਰਖ ਤੂ ਅਹੈਂ?ਕਹੋ ਝੂੰਪਾਪ ਕਰਤਿ ਬਹੁ ਰਹੈਂ–॥੧੬॥ਸੁਨਿ ਬੋਲੀ–ਹੇ ਭੂਪਤਿ ਪਾਪੀ!ਮੈਂ ਫੈਧਕ ਪਾਪੀ ਸੰਤਾਪੀ। ਮਹਾਂ ਪਾਪ ਤੇਰ ਮੈਂ ਦੇਖੇ। ਮੋ ਮਨ ਅਚਰਜ ਭਯੋ ਵਿਸ਼ੇਖੇ॥੧੭॥ ਤੁਵ ਘਰ ਕੋ ਭੋਜਨ ਅਰ ਬਾਰੀ।ਖਾਵਤਿ ਹੀ ਪਲਟਨੋ ਤਨ ਨਾਰੀ।ਪੁਰਖ ਦੇਹਿ ਕਰਿ ਦੀਜੈ ਮੋਹੀ। ਨਤੁ ਮੈਂ ਮਰੌਂ ਅੱਗ੍ ਅਬਿ ਤੋਹੀ–॥੧੮॥ ਸੁਨਿ ਮਹੀਪ ਮਨ ਹ੍ਵੈ ਬਿਸਮਾਨਾ। ਮਹਿਦ ਸ਼ੋਕ ਮਹਿੰ ਭਾ ਗ਼ਲਤਾਨਾ।–ਕਰੌਂ ਜਤਨਮੈਂ,ਨਹਿੰਤਜਿਪ੍ਰਾਨਾ[3]–।ਬਹੁ ਚਿੰਤਾ ਕਰਿਬਹੁਰ ਬਖਾਨਾ॥੧੯॥ਇਮ ਦੇ ਧੀਰਜ ਰਾਤਿ ਗੁਜ਼ਾਰੀ। ਉਠਨੋ ਪ੍ਰਾਤਿ ਕੀਨਸਿ ਤਬਿ ਤਯਾਰੀ। ਚਢਿ ਤੁਰੰਗ ਪੁਰ ਬਨ ਮਹਿੰ ਗਯੋ। ਇਤ ਉਤ ਦੇਖਤਿ ਬਿਚਰਤਿ ਭਯੋ॥੨੦॥ ਤਹਾਂ ਪਾਰਧੀ ਬੈਠਨੋ ਸੋਇ। ਤਪ ਹਿਤ ਬੇਸ ਤਾਪਸੀ[4] ਹੋਇ।ਮਹਿਪਤਿ ਨੇ ਅਵਿਲੋਕਿ ਅਸੀਨਾ[5]।ਜਾਨਿਤਪੀ ਪਦ ਬੰਦਨ ਕੀਨਾ।੨੧॥ਹੋਇ ਅਨਿੱਛਤਿ[6] ਸੋ ਥਿਰ ਰਹਨੋ। ਮਹੀਪਤਿ ਸੋਂ ਕੁਛ ਕਹਨੋ ਨ ਲਹਨੋ। ਬਡ ਮਹਾਤਮਾ ਤਪਸੀ ਜਾਨਾ।–ਮੋਹ ਨ ਕ੍ਰੋਹ ਨ ਲੋਭ ਨ ਮਾਨਾ–॥ ੨੨॥ ਸਾਦਰ ਤਿਹਚਢਾਇ ਕਰਿਲਯਾਯੋ।ਨਿਜ ਗਾਦੀ ਪਰ ਆਨਿ ਬਿਠਾਯੋ।ਸਭਿ ਸਚਿਵਨ ਕੋ ਸੰਗ ਬਖਾਨਾ।–ਇਹਿ ਮਮ ਗੁਰ ਹੈ ਤਪੀ ਮਹਾਨਾ॥੨੩॥ਹਟਿਕੈ ਮੈਂ ਨ ਆਇ ਹੌਂ ਜਾਵਦ। ਇਸ ਆਗਯਾ ਮਹਿੰ ਰਹੀਓ ਤਾਵਦ–। ਨਿਜ ਨਿਜ ਥਲ ਪਰ ਸਭਿਨਿ ਟਿਕਾਇ। ਕਹਿ ਕਰਿ ਗਮਨਨੋ ਬਿੱਕ੍ਰਮ ਰਾਇ

---

[1](ਬੱਧਕ ਦੇ ਭੇਸ ਵਿਚ) ਪਹੁੰਚੀ (ਉਹ ਨਾਰੀ)। [2]ਸਿਪਾਹੀਆਂ ਨੂੰ ਧਨ ਦੇਕੇ ਮੁਕਰਾ ਦਿਤਾ (ਕਿ ਦਰਬਾਰ ਵਿਚ ਇਹ ਨਾ ਕਹਿਣਾ ਕਿ ਫੈਧਕ ਛੱਡਕੇ ਦਾਸੀ ਫੜੀ ਹੈ)। [3]ਮੈਂ ਜਤਨ ਕਰਾਂਗਾ ਤੂੰ ਪ੍ਰਾਣ ਨਾ ਤਜ। [4]ਤਪੱਸ੍ਵੀ ਦੇ ਵੇਸ ਵਿਚ। [5]ਬੈਠਾ ਵੇਖਕੇ। [6]ਇੱਛਾ ਰਹਿਤ ਹੋਕੇ।

॥੨੪॥ ਕਾਨਨ ਮਹਿੰ ਤਪ ਕਰਨੈ ਲਾਗਾ।–ਤ੍ਰੈਮਤਿ ਕਰੈਂ ਪੁਰਖ–ਕ੍ਰਿਤ ਪਾਗਾ[1]। ਤਪਸੀ ਢਿਗ ਬੈਠਨੋ ਰਾਜਾ। ਸਭਿ ਸੇਵਤਿ ਭੇ ਰਾਜ ਸਮਾਜਾ॥ ੨੫॥ ਗਨ ਮੰਤ੍ਰੀ ਨਿਜ ਨਿਕਟ ਬੁਲਾਏ।ਸਭਿ ਸੋਂ ਮਨ ਕੋ ਮਤੋ ਬਤਾਏ। ਗਹੀ ਜੁ ਦਾਸੀ ਸੋ ਮੰਗਵਾਈ।ਰਾਜ ਕਰਨ ਪਰ* ਤੁਰਤ ਬਿਠਾਈ ॥੨੬॥ ਆਪ ਗਯੋ ਬਨ ਤਿਸੀ ਸਥਾਨਾ।ਲਾਗਨੋ ਤਪੁ ਕੋ ਤਪਨਿ ਮਹਾਨਾ।ਸਚਿਵ ਸਕਲ ਮਿਲਿ ਦਾਸੀ ਪਾਸ। ਹਾਥ ਜੋਰਿ ਕੀਨਸਿ ਅਰਦਾਸ ॥੨੭॥–ਗੁਰ ਸਥਾਨ ਬੈਠੀ ਕਰਿ ਰਾਜ[2]। ਤੁਵ ਅਨੁਸਾਰੀ ਸਰਬ ਸਮਾਜ। ਆਗਯਾ ਕਹੋ ਕਰੈਂ ਹਮ ਸੋਈ। ਬਸਿ ਬਰਤੀ[3] ਤੁਵ ਹੈ ਸਭਿ ਕੋਈ॥ ੨੮ ॥ ਸੁਨਿ ਦਾਸੀ ਨੇ ਹੁਕਮ ਬਖਾਨਾ।–ਪਕਰਹੁ ਜਹਿੰ ਸ਼੍ਰੀ ਬਿਸ਼ਨੁ† ਮਹਾਨਾ। ਸਚਿਵ ਸੈਨ ਨ੍ਰਿਪ ਕੇ ਨਰ ਜੋਈ। ਖੋਜਨ ਜਾਹਿੰ[4] ਸਕਲ ਮਿਲਿ ਤੋਈ॥ ੨੯॥ ਬਿਨ ਪਕਰੇ ਨਹਿੰ ਹਟਿ ਕਰਿ ਆਵੈ। ਦੇਸ਼ ਬਿਦੇਸ਼ਨ ਮੈਂ ਫਿਰ ਪਾਵੈ–।ਸੁਨਤਿ ਹੁਕਮ ਕੋ ਜਹਿੰ ਤਹਿੰ ਧਾਏ। ਅਨਿਕ ਉਪਾਵ ਕਰੈਂ ਬਲ ਲਾਏ॥ ੩੦ ॥ ਸਗਰੋ ਨੱਗ੍ਰ ਭਯੋ ਬੈਰਾਨ। ਖੋਜਹਿੰ ਜਿਤ ਕਿਤ ਬਿਸ਼ਨੁ ਸੁਜਾਨ। ਕਰਤਿ ਜਤਨ ਕੋ ਪੁਸ਼ਕਰ ਆਏ। ਏਕ ਗੁਫਾ ਦੇਖੀ ਤਿਸ ਥਾਏਂ॥ ੩੧ ॥ ਖੋਜਤਿ ਅੰਤਰ ਜਾਇ ਪ੍ਰਵੇਸ਼ੇ। ਤਹਿੰ ਪਾਯੋ ਇਕ ਸਿੱਧ ਵਿਸ਼ੇਸ਼ੇ। ਨਮੋ ਕਰੀ ਨਿਜ ਕਾਜ ਸੁਨਾਯੋ।–ਹਾਰ ਪਰੇ ਹਮ ਬਿਸ਼ਨੁ ਨ ਪਾਯੋ॥ ੩੨॥ ਪ੍ਰਾਨ ਦਾਨ ਦਿਹੁ ਕਰਹੁ ਬਤਾਵਨਿ। ਮਹਾਂ ਪੁਰਖ ਤੁਮ ਸੁਖ ਉਪਜਾਵਨ–। ਸੁਨਿਕੈ ਸਿਧ ਸਭਿ ਬਿਧਿ ਮਨ ਮਾਨੀ[5]। ਹਠ ਕਰਿ ਰਹੇ ਪ੍ਰਾਨ ਹੁਇ ਹਾਨੀ॥ ੩੩ ॥ ਦਇਆ ਕਰੀ ਸਿਧ ਲੇ ਸਭਿ ਸੰਗਾ[6]। ਚਢੇ ਜਾਇ ਗਿਰਨਾਰ[7] ਉਤੰਗ। ਤ੍ਰਿਸ ਮਹਿੰ ਸਿੱਧ ਰਹੈਂ ਸਮੁਦਾਯਾ। ਊਚੇ ਚਢਿ ਬਿਲੋਕ ਨਿਕਾਯਾ[8]॥੩੪॥ ਇਕ ਜਗਰਾਜ[9] ਸਿੱਧ ਤਹਿੰ ਪੂਰਾ। ਮਿਲੇ ਜਾਇ ਕਰਿ ਤਿਸ ਜਸ ਰੂਰਾ। ਸਕਲ ਪ੍ਰਸੰਗ ਸੁਨਾਵਨ ਕੀਨ। ਜਿਸ ਬਿਧਿ ਰਾਜ ਤ੍ਰਿਆ ਨੇ ਲੀਨ॥੩੫॥–ਬਨਨੋ ਚਹੈ ਨਰ, ਹੁਕਮ ਬਖਾਨਾ[10]।

---

[1]ਇਸ ਕ੍ਰਿਤ ਵਿਚ ਦੱਪ ਗਿਆ। [2]ਬੈਠੀ ਰਾਜ ਕਰ। [3]ਭਾਵ ਹੁਕਮ ਦੇਠ। [4]ਲੱਭਣ ਚਲੇ ਜਾਣ। [5]ਮਨ ਵਿਚ ਮੰਨੀ। [6]ਸਿੱਧ ਨੇ ਸਾਰਿਆਂ ਨੂੰ ਨਾਲ ਲੈਕੇ। [7]'ਗਿਰਨਾਰ' ਨਾਮੇ ਪਰਬਤ ਉਤੇ। ਗਿਰਨਾਰ ਪਰਬਤ ਗੁਜਰਾਤ ਕਾਠੀਆਵਾੜ ਵਿਚ ਹੈ। [8]ਸਮੂਹ ਦੇਖੇ। [9]ਸਿੱਧ ਦਾ ਨਾਮ। [10](ਓਹ ਇਸਤ੍ਰੀ) ਨਰ ਬਣਿਆਂ ਚਾਹੁੰਦੀ ਹੈ (ਤੇ ਉਸ ਸਾਨੂੰ) ਹੁਕਮ ਕੀਤਾ ਹੈ।

*ਪਾ:–ਕੋ। †ਪਾ:–ਕ੍ਰਿਸ਼ਨ।

ਪਕਰਹੁ ਆਨਹਿੰ[1] ਬਿਸ਼ਨੁ ਸੁਜਾਨਾ–। ਇਸ ਕਰਿ ਲੋਕ ਹਜ਼ਾਰਹੁੰ ਫਿਰੈ। ਨਹੀਂ ਬਿਸ਼ਨੁ ਕੋ ਕਤਹੂੰ ਧਰੈ[2] ॥੩੬॥ ਸੁਨਿ ਜਗਰਾਜ ਸਿੱਧ ਬਰ ਦੀਨਾ। –ਤੁਮਰੋ ਨ੍ਰਿਪ ਨਰ ਹੁਇ ਲਿਹੁ ਚੀਨਾ–। ਪੁਨ ਮੰਤ੍ਰੀ ਕਹਿ–ਬਿਸ਼ਨੁ ਜਿ ਚਾਹੈ[3]। ਤੌ ਹਮ ਕਹਾ ਕਹੈਂ ਤਿਸ ਪਾਹੈ–॥੩੭॥ਇਮ ਸੁਨਿਸਿੱਧ ਸਾਥ ਭਖਿ ਹੋਏ। ਬਿੱਕ੍ਰਮ ਨਿਕਟਿ ਗਏ ਸਭਿ ਕੋਏ। ਤਿਸ ਕੋ ਲੈ ਕਰਿ ਸੰਗ ਸਿਧਾਰੇ। ਸਗਲੇ ਪਹੁੰਚੇ ਪੁਰੀ ਮਝਾਰੇ ॥ ੩੮ ॥ ਦਾਸੀ ਤ੍ਰਿਯਾ ਪੁਰਖ ਕਰਿ ਦਯੋ। ਸਰਬ ਰਾਜ ਪਰ ਬਿੱਕ੍ਰਮ ਕਿਯੋ। ਬਹੁਰ ਮਛਿੰਦਰ* ਗੋਰਖਨਾਥ। ਆਵਤਿ ਭਏ ਮੇਲ ਕਰਿ ਸਾਥ ॥੩੯॥ ਮਿਲਿ ਕਰਿ ਰਾਜਾ ਰਾਜ ਬਿਠਾਯੋ। ਸੋ ਦਾਸੀ ਮੰਤ੍ਰੀ ਠਹਿਰਾਯੋ। ਕਹਯੋ–ਮਨੁੱਖ ਦੇਹਿ ਹੈ ਵਿਸ਼ਨੂੰ[4]। ਤੁਰਤ ਦਯਾ ਕੋ ਫਲ ਦਿਯ ਤਿਸ ਨੂੰ[5]–॥ ੪੦ ॥ ਜੁਗ ਕੋ ਧਰਮ ਇਹੀ ਦਿਖਰਾਯੋ। ਗੁਰੁ ਪਾਰਧੀ ਨ੍ਰਿਪ ਠਹਿਰਾਯੋ[6]। ਸਗਰੇ ਪਾਪ ਕਟੇ ਤਿਸ ਕੇਰੇ। ਯਾਂਤੇ ਸਿੱਖਹੁ ਸੁਨੋ ਭਲੇਰੇ॥੪੧॥ ਨਾਮ ਪ੍ਰਤਾਪ ਭਲੇ ਪਿਖਿ ਲਯੋ।ਰਾਜਾ ਗੁਰੂ[7] ਪਾਰਧੀ ਭਯੋ। ਦਾਸੀ ਦੇਹਿ ਪੁਰਖ ਹ੍ਵੈ ਗਯੋ। ਬਹੁਰ ਨ੍ਰਿਪਤਿ ਮੰਤ੍ਰੀ ਠਹਿਰਯੋ ॥੪੨॥ ਭਯੋ ਦਯਾ ਕੋ ਫਲ ਤਤਕਾਲਾ। ਕਰੀ ਕਹਾਂ ਤੇ ਕਹਾਂ[8] ਬਿਸਾਲਾ। ਮਹਿਪਾਲਕ ਪਰਮਾਰਥ[9] ਕੀਨਾ। ਗਨ ਸਿੱਧਨਿ ਕੋ ਦਰਸ਼ਨ ਲੀਨਾ ॥੪੩॥ ਅੰਤ ਸਮੈ ਤਨ ਤਜਾਗਿ ਸਿਧਾਰੇ। ਬਸੇ ਬਿਸ਼ਨੁਪੁਰਿ ਮਹਿ ਪੁਨ ਸਾਰੇ†।ਇਮ ਕਲਜੁਗ ਕੋ ਧੰਨ ਬਖਾਨਾ। ਫਲ ਸਭਿ ਜੁਗ ਤੇ ਦੇਤਿ ਮਹਾਂਨਾ ॥ ੪੪ ॥ ਦੋਹਰਾ ॥ ਧੰਨ ਇਹ ਕਲਜੁਗ ਜੁਗਖਰਾ ਕਰਨੀ ਥੋਰੀ ਹੋਇ।ਔਰ ਜੁਗਨਿਤੇ ਅਤਿ ਭਲੋ ਪਾਰ ਉਤਾਰੇ ਸੋਇ[10] ॥ ੪੫ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਤੁਤੇ 'ਨ੍ਰਿਪ ਬਿੱਕ੍ਰਮ' ਪ੍ਰਸੰਗ ਬਰਨਨੰ ਨਾਮ ਬਿੰਸਤੀ ਅੰਸੂ ॥ ੨੦ ॥

੨੧. [ਸੋਨਾ ਇਕੱਤ੍ਰ ਕਰਵਾਯਾ]।

ਦੋਹਰਾ ॥ ਛੁਟੀ ਮਸੰਦਨ ਤੇ ਸਕਲ ਸੰਗਤਿ ਦੇਸ਼ ਬਿਦੇਸ਼। ਅਧਿਕ ਭਈ ਸਿੱਖੀ ਜਗਤ ਸ਼ਰਧਾ ਸਹਿਤ ਵਿਸ਼ੇਸ਼ ॥ ੧ ॥ ਚੌਪਈ ॥ ਆਪ ਕਾਰ ਸੰਗਤਿ ਲੈ ਆਵੈ। ਭਾਂਤਿ ਭਾਂਤਿ ਕੀ ਭੇਟ ਚੜ੍ਹਾਵੈ। ਅਨ ਗਨ ਧਨ ਭੂਖਨ ਅਰ-

[1]ਫੜ ਲਿਆਓ। [2]ਫੜਿਆ। [3](ਜੇ ਸਾਡਾ ਰਾਜਾ) ਵਿਸ਼ਨੂੰ ਨੂੰ ਮੰਗੇ। [4]ਮਨੁਖਾ ਦੇਹੀ ਹੀ ਵਿਸ਼ਨੂ ਹੈ। [5]ਤਿਸ (ਇਸਤ੍ਰੀ) ਨੂੰ। [6]ਰਾਜੇ ਦੇ ਧੰਧਕ ਨੂੰ ਗੁਰੂ ਕੀਤਾ। [7]ਰਾਜੇ ਦਾ ਗੁਰੂ। [8]ਕੀ ਤੋਂ ਕੀ ਕਰ ਦਿਤੀ। [9]ਬਨ ਵਿਚ ਜਾ ਕੇ ਤਪ ਕਰਨ ਰੂਪੀ ਪਰਮਾਰਥ। *ਪਾ:–ਮਛਿੰਦ੍ਰ ਸੁ।

†ਅਜੇਹੀਆਂ ਕਹਾਣੀਆਂ ਸੋ ਸਾਖੀ ਵਾਲਾ ਗੁਰੂ ਜੀ ਦੇ ਮੂੰਹੋਂ ਕਹਾਉਂਦਾ ਹੈ। ਪਰੰਤੂ ਏਹ 'ਲੋਕ ਗਾਥਾ' (Folk lore) ਵਿਚ ਵਧੇਰੇ ਫਬਦੀਆਂ ਹਨ।

ਪੈਂਤੇ।ਬਹੁਤ ਮੋਲ ਕੋ ਬਸਤ੍ਰ ਸੁਭੰਤੇ ॥ ੨॥ ਜ਼ਰੀ ਬਾਦਲਾ ਕੋ ਬਡ ਥਾਨ। ਲਸਾਇੰ ਰੇਸ਼ਮੀ ਰੰਗੁ ਮਹਾਨ[1]। ਅਨਿਕ ਰੀਤਿ* ਕੋ ਮਸਰੂ[2] ਆਵੈਂ। ਪਸ਼ਮੰਬਰ ਕਸ਼ਮੀਰੀ ਲਸਾਵੈਂ॥੩॥ਖੀਨਖਾਬ ਕੋ ਥਾਨ ਘਨੇਰੇ। ਸੁਖਮ ਅੰਬਰ ਮੋਲ ਬਡੇਰੇ। ਜਿਸ ਜਿਸ ਦੇਸ਼ ਵਸਤੁ ਸ਼ੁਭ ਹੋਇ। ਕਰਹਿੰ ਪ੍ਰੇਮ ਸਿਖ ਆਨਹਿੰ ਸੋਇ ॥੪॥ ਯੁਤਿ ਮਿਰਯਾਦਾ ਪੂਜਾ ਕਰੈਂ। ਅਰਪਿ ਅਰਪਿ ਕਰਿ ਉਰ ਮੁਦ ਭਰੈਂ। ਵਾਸੀ ਵਾਸੀ ਕੋ ਇਕ ਥਾਇੰ[3]। ਸਹਿਤ[4] ਤਿਹਾਵਲ ਦੇਗ਼ ਬਨਾਇੰ ॥੫॥ ਨਿਜ ਨਿਜ ਡੇਰੇ ਭਜਨ ਕਰੈਂਤੇ। ਸਿੱਖਜਨ ਸੋਂ ਸਿੱਖ ਪ੍ਰੇਮ ਧਰੈਂਤੇ।ਮਿਲਿ ਮਿਲਿ ਉਪਜਤਿ ਅਧਿਕ ਅਨੰਦ।ਜਿਮ ਭ੍ਰਾਤਾ ਸੰਗੁ ਭ੍ਰਾਤਾ[5] ਬਿੰਦ ॥੬॥ ਭਯੋ ਖਾਲਸਾ ਸ਼ਸਤ੍ਰਨਿ ਧਾਰੀ। ਪੂਜਾ ਮੇਲੇ ਪਰ ਹੁਇ ਭਾਰੀ। ਇਕ ਦਿਨਿ ਸਿੰਘ ਸੁਮਤਿ ਕੋ ਧਾਰੀ।ਬੈਠਿ ਪਤਸਪਰ ਗਿਰਾ ਉਚਾਰੀ ॥੭॥ "ਸਤਿਗੁਰਕੋ ਦਰਸ਼ਨ ਅਤਿ ਸੋਹਤਿ।ਦੇਖਨਿ ਕਰੋ[6] ਸਭਿਨਿ ਮਨਮੋਹਤਿ। ਏਕ ਬਨਹਿ ਕੰਚਨ ਕੋ ਮੰਦਰ[7]। ਜ਼ੇਬ ਜਵਾਹਰ ਬਾਹਰ ਅੰਦਰ[8] ॥੮॥ ਦਰ ਪਰ ਮੁਕਤਾ ਝਾਲਰ ਹੋਇ। ਰਚਹਿੰ ਚਤਰ ਕਾਰੀਗਰ ਜੋਇ। ਸ਼੍ਰੀ ਸਤਿਗੁਰ ਬਹੁ ਮੋਲੇ ਚੀਰ। ਏਕ ਰੰਗ ਕੋ ਧਰੈਂ ਸਰੀਰ॥੯॥ਦਮਕਹਿੰ ਹੀਰੇ ਆਦਿ ਜੜਾਊ। ਪਹਿਰ ਬਿਭੂਖਨ ਕੋ ਸਮੁਦਾਊ। ਜਿਗਾ ਸੁ ਕਲਗ਼ੀ ਸਿਰ ਪਰ ਧਾਰੈਂ। ਗਰ ਮਹਿੰ ਸ਼੍ਰੀ ਕ੍ਰਿਪਾਣ ਕੋ ਡਾਰਹਿੰ ॥ ੧੦ ॥ ਤਰਕਸ਼ ਜਰੇ ਜਵਾਹਰ ਜਾਲ। ਬਨੀ ਚੁਗਿਰਦੇ ਮੁਕਤਾ ਮਾਲ। ਤਿਸ ਕੋ ਧਰਹਿੰ[9],ਧਨੁਖ ਲੈਂ ਹਾਥ।ਅਸ ਸ਼ੋਭਾ ਯੁਤ ਹੁਇੰ ਗੁਰ ਨਾਥ ॥੧੧॥ ਕੰਚਨ ਸਦਨ ਬਿਰਾਜਹਿੰ ਫੇਰੇ।ਇਸ ਪ੍ਰਕਾਰ ਹਮ ਦਰਸ਼ਨ ਹੇਰੇ[10]।ਸੁੰਦਰ ਸ਼ੋਭਾ ਹੋਇ ਬਿਸਾਲਾ। ਨਹਿੰ ਤ੍ਰਿਪਤਹਿੰ ਹਮ ਪਿਖਿ ਤਿਸ ਕਾਲਾ[11] ॥ ੧੨ ॥ ਮਿਲੇ ਸਿੰਘ ਅਸ ਮਸਲਤਿ ਕਰਹਿੰ। ਸਤਿਗੁਰ ਪ੍ਰੇਮ ਰਿਦੇ ਬਹੁ ਧਰਹਿੰ। ਸ੍ਰੀ ਗੋਬਿੰਦ ਸਿੰਘ ਸਭਿ ਕੇ ਸ੍ਵਾਮੀ। ਲਖੀ ਬਾਤ ਇਹ ਅੰਤਰਜਾਮੀ ॥ ੧੩ ॥ ਸ਼ਰਧਾ ਪੂਰਨਿ ਹਿਤ ਨਿਜ ਦਾਸ। ਲਯੋ ਬੁਲਾਇ ਲਿਖਾਰੀ ਪਾਸ। ਸ੍ਰੀ ਮੁਖਿ ਤੇ ਅਸ ਆਗਯਾ ਕਰੀ। "ਹਰੀ ਮੋਹਿ ਸੰਗਤ ਸੁਖ ਭਰੀ[12] ॥੧੪॥ ਲਿਖਹੁ ਹੁਕਮ-

[1]ਸੁਹਣੇ ਰੰਗਾਂ ਦੇ। [2]ਇਕ ਰੇਸ਼ਮੀ ਕਪੜਾ ਧਾਰੀਦਾਰ [ਨ:, ਮਸ਼ਰੂਅ=ਰੇਸ਼ਮ ਤੇ ਸੂਤ ਦਾ ਮਿਲਾ ਕੇ ਬਣਿਆ ਕਪੜਾ ਜਿਸ ਨੂੰ ਪਹਿਨੇ ਹੋਏ ਮੁਸਲਮਾਨ ਨੂੰ ਨਿਮਾਜ਼ ਪੜ੍ਹਨੀ ਜਾਇਜ਼ ਹੈ]। [3]ਨੱਗਰ ਨਗਰ ਦੇ ਇਕ ਥਾਂ ਹੋ ਕਰਕੇ। [4]ਪ੍ਰੇਮ ਨਾਲ। [5]ਜਿਵੇਂ ਭਰਾ ਨੂੰ ਭਰਾ ਮਿਲੇ। [6]ਦੇਖਦਿਆਂ। [7]ਸੋਨੇ ਦਾ ਮੰਦਰ। [8]ਅੰਦਰੋਂ ਬਾਹਰੋਂ। [9]ਪਹਿਰਨ। [10]ਦੇਖੀਏ। [11]ਮੇਰੀ ਸੰਗਤ ਸੁਖਾਂ ਦੇ ਨਾਲ ਹਰੀ ਭਰੀ ਰਹੇ।

*ਪਾ:—ਰੰਗ।

ਨਾਮੇ ਸਭਿ ਦੇਸ਼। ਲਯਾਵਹਿਂ ਸੁਇਨਾ ਕਾਰ ਅਸ਼ੇਸ਼*। ਹੋਮ ਬੰਗਲਾ ਗੁਰੂ ਬਨਾਵਹਿਂ। ਯਾਂਤੇ ਸਭਿ ਹੀ ਕੰਚਨ ਲਯਾਵਹਿਂ[1] ॥ ੧੫ ॥ ਸੁਨਤਿ ਲਿਖਾਰੀ ਲਿਖਿ ਸਮੁਦਾਏ।ਦੇਸ਼ ਬਿਦੇਸ਼ਨ ਬਿਖੈ ਪਠਾਏ। 'ਹੁਇ ਇਕ ਬੀਸੁ ਰਜਤ-ਪਣ ਤੋਲਾ[2]। ਅਸ ਕੁੰਦਨ[3] ਆਨਹਿ ਬਹੁ ਮੋਲਾ ॥੧੬॥ ਅਸ ਨਹਿਂ ਹੋਇ ਤਾਂ ਲੀਜੈ ਮੋਲ[4]। ਆਨਹੁ ਜਹਿਂ ਕਹਿਂ ਤੇ ਲਿਹੁ ਤੋਲ[5]। ਨੇਰੇ ਦੂਰ ਹੁਕਮ ਲਿਖਿ ਪਠਨੋ। ਖੋਲਨੋ ਕਾਗਦ ਸਿੱਖਨਿ ਪਠਨੋ ॥ ੧੭ ॥ ਲੈ ਲੈ ਕੰਚਨ ਕੋ ਚਲਿ ਆਏ। ਕੁੰਦਨ ਕੀ ਸ਼ੁਭਿ† ਜਿਨਸ ਲਿਆਏ। ਸ੍ਰੀ ਕਲਗ਼ੀਧਰ ਕਹਨੋ 'ਲਿਖੀਜੈ। ਜਗੀਨਾਥ[6] ਪਰ ਹੁਕਮ ਪਠੀਜੈ[7] ॥੧੮॥ ਪੁਰਸ਼ੋਤਮ ਪਰ ਲਿਖਨੋ ਪਠਾਯੋ। ਹੁਕਮ ਮੇਵੜਾ ਲੈ ਕਰਿ ਧਾਯੋ। ਹੁਤੇ ਜੁ ਪਾਂਡੇ ਤਿਹ ਪਰ-ਧਾਨਾ। ਕਾਗਦ ਦਿਯੋ ਤਿਨੂੰ ਕੇ ਪਾਨਾ ॥੧੯॥ ਪਢਿ ਸੁਨਿ ਹੁਕਮ ਸਕਲ ਬਿਸਮਾਏ।—ਜਗੀਨਾਥ ਪਰ ਕੌਨ ਪਠਾਏ[8] ? ਹਮ ਤੋ ਕਿਸਕੋ ਜਾਨਹਿਂ ਨਾਂਹੀ।ਐਸੋ ਕਉਨ ਭਯੋ ਜਗ ਮਾਂਹੀ—॥੨੦॥ਰਹਨੋ ਮੇਵੜੋ ਨਿਸ ਬਿਸਰਾਮੂ। ਲਖਹਿ—ਕਰਹਿਂਗੇ ਸਤਿਗੁਰ ਕਾਮੂ[9]। ਤਿਨ ਕੋ ਲਿਖਨੋ ਬਿਅਰਥ ਨ ਜਾਵੈ। ਪੁਰਸ਼ੋਤਮ ਗੁਰ ਕਾਰ ਦਿਵਾਵੈ—॥ ੨੧ ॥ ਤਹਿਂ ਕੋ ਜੋ ਰਾਜਾ ਧਰਮਾਤਮ। ਲਖਹਿ ਸੁ ਠਾਕਰ ਬਡੋ‡ ਮਹਾਤਮ[10]। ਭਈ ਜਾਮਨੀ ਏਕਲ ਥਿਰਿਯੋ। ਜਗੀਨਾਥ ਤਬਿ ਸ਼ਬਦ ਉਚਰਿਯੋ ॥ ੨੨ ॥ ਅਪਰ ਨ ਸੁਨਹਿਂ, ਸਰਬ ਪਰ ਸੋਏ[11]। ਭੂਪਤਿ ਸੁਨਹਿ ਕਹਨੋ ਪ੍ਰਭੂ ਜੋਏ। 'ਭੋ ਮਹਿਪਾਲਕ ! ਮਮ ਅਵਤਾਰ। ਲੀਨਹੁ ਸਤਿਗੁਰ ਕੋ ਤਨ ਧਾਰਿ ॥ ੨੩ ॥ ਰਾਖਨਿ ਹਿੰਦੁਪਨੇ ਕੀ ਲਾਜ। ਅਪਰ ਅਨੇਕ ਸੁਧਾਰਨਿ ਕਾਜ। ਦਿੱਲੀ ਮਹਿਂ ਤੁਰਕੇਸ਼ ਨਿਕੇਤ। ਰਾਜ ਤੇਜ ਤਿਨ ਖੋਵਨਿ ਹੇਤੁ ॥ ੨੪ ॥ ਸਭਿ ਪਰ ਹੁਕਮ ਗੁਰੂ ਕੋ ਭਯੋ। ਕੁੰਦਨ ਦੇਸ਼ ਬਦੇਸ਼ਨ ਲਯੋ। ਸੋ ਮੋਰੋ ਹੀ ਹੁਕਮ ਪਛਾਨ। ਉਰ ਸੰਦੇਹ ਨ ਆਨਹੁ ਆਨ ॥ ੨੫ ॥ ਹਮਰੀ ਦਿਸ਼ ਤੇ ਦਿਹੁ ਸੌ ਤੋਲਾ। ਕੁੰਦਨ ਜਿਨਸ[12] ਹੋਇ ਬਹੁ ਮੋਲਾ। ਅਹੈ ਮੇਵਰਾ ਪੁਰੀ ਮਝਾਰੇ। ਤਿਸ ਕੋ ਨਿਕਟ ਹਕਾਰਿ ਸਕਾਰੇ ॥ ੨੬ ॥ ਸਾਦਰ ਦੀਜਹਿ

[1]ਇਕੀਸ ਰੁਪੈ ਤੋਲੇ ਵਾਲਾ। [2]ਸ਼ੁੱਧ ਸੋਨਾ। [3]ਜੇ ਐਸਾ (ਘਰ) ਨਾ ਦੇਵੇ ਤਾਂ ਮੁੱਲ ਲਈ ਆਉਣਾ। [4]ਜਗਨ ਨਾਥ। [5]ਜਗਨ ਨਾਥ ਤੇ ਕੌਣ (ਹੁਕਮ) ਭੇਜ ਸਕਦਾ ਹੈ ? । [6]ਜਾਣਿਆ ਕਿ ਗੁਰੂ ਜੀ ਕਾਜ ਸਵਾਰਨਗੇ। [7]ਠਾਕਰਾਂ ਦਾ ਬੜਾ ਮਹਾਤਮ ਜਾਣਦਾ ਸੀ। [8]ਹੋਰ ਨੇ ਨਹੀਂ ਸੁਣਿਆ ਕਿਉਂਕਿ ਉਹ ਸਾਰੇ (ਲੰਮੇ) ਪੈ ਕੇ ਸੁੱਤੇ ਸਨ। [9]ਕੁੰਦਨ ਦੀ ਕਿਸਮ।

*ਪਾਃ—ਹਮੇਸ਼। †ਪਾਃ—ਸਮ ਸਭ। ‡ਪਾਃ—ਮਹਾ।

ਹਮਰੀ ਦਿਸ਼ ਤੇ। ਬਿਰਥਾ ਹੁਕਮ ਫਿਰਹਿ ਨਹਿੰ ਜਿਸ ਤੇ[1]। ਸੁਨਿ ਮਹਿ-ਪਾਲਕ ਨਿਸਾ ਬਿਤਾਈ। ਹੋਤ ਪ੍ਰਾਤਿ ਕੋ ਲਿਯੋ ਬੁਲਾਈ ॥ ੨੭ ॥ ਸੋ ਤੋਲਾ ਕੁੰਦਨ ਮੰਗਵਾਇਸ। ਪਾਰਖੁ ਢਿਗ ਨੀਕੇ ਪਰਖਾਇਸਿ। ਦਿਯੋ ਤੋਲ ਕਰਿ ਲੇ ਸੋ ਆਯੋ। ਸਤਿਗੁਰ ਨਿਕਟ ਆਨਿ ਅਰਪਾਯੋ ॥ ੨੮ ॥ ਭਈ ਬਾਰਤਾ ਤਿਹਠਾਂ ਜੈਸੇ।ਹੇਮ ਲੇਨਿ ਕੀ ਬਰਨੀ ਤੈਸੇ। ਸੁਨਿ ਕਲਗ਼ੀ-ਧਰ ਬਹੁ ਬਿਕਸਾਏ। ਪੁਰਸ਼ੋਤਮ ਕੀ ਮਹਿਮਾ ਗਾਏ ॥ ੨੯ ॥ ਦੁਹੂੰ ਲੋਗ ਕੀ ਸਭਿ ਵਡਿਆਈ। ਸ਼੍ਰੀ ਸਤਿਗੁਰ ਕੇ ਸੀਸ ਟਿਕਾਈ[1]। ਦਸ਼ ਬਿਦੇਸ਼ਨਿ ਹੁਕਮ ਪਠਾਏ। ਸੁਨਿ ਸੁਨਿ ਜਿਨ ਮਾਨਜੋ ਹਰਖਾਏ ॥ ੩੦ ॥ ਕੁੰਦਨ ਮੋਲ ਲੀਨ ਪਰਖਾਏ। ਭੇਜਜੋ ਸਤਿਗੁਰ ਢਿਗ ਸੁਖ ਪਾਏ। ਮਨੋ ਕਾਮਨਾ ਪੂਰਨ ਭਈ। ਪਾਪ ਤਾਪ ਸਗਰੇ ਬਿਨਸਈ ॥ ੩੧ ॥

ਮੀਆਂ ਦੌਲਾ ਬਿਚ ਗੁਜਰਾਤ। ਮਹਾਂ ਫਕੀਰ ਧੀਰ ਬਿੱਖਯਾਤ। ਆਰ-ਬਲਾ ਬਪੁ[2] ਬਿਤੀ ਬਿਸਾਲ। ਸਰਬ ਸਿੱਧਿ ਧਰਤਾ ਸਭਿ ਕਾਲ॥੩੨॥ਜਬਿ ਗੁਜਰਾਤ ਹੁਕਮ ਗੁਰ ਗਯੋ। ਸਿਖ ਲੋਕਨਿ ਤੇ ਤਿਨ ਸੁਨਿ ਲਯੋ। ਬਹੁਤ ਬਿਸੂਰਜ ਉਰ ਕੇ ਮਾਂਹੀ।—ਹਮ ਪਰ ਹੁਕਮ ਲਿਖਯੋ ਗੁਰ ਨਾਂਹੀ ॥ ੩੩ ॥ ਤਨ ਮਨ ਤੇ ਮੈਂ ਹਾਂ ਸਿਖ ਗੁਰ ਕੋ। ਨਹੀਂ ਅਪਰ ਆਸ਼ਾ ਮਮ ਉਰ ਕੋ—। ਬਹੁਤ ਬਿਚਾਰਤਿ ਉਰ ਪਛੁਤਾਂਯੋ। ਸੋ ਤੋਲਾ ਕੁੰਦਨ ਸ਼ੁਭ ਲਯਾਯੋ ॥ ੩੪ ॥ ਸ਼੍ਰੀ ਸਤਿਗੁਰੂ ਹਦੂਰ ਪਠਾਯੋ। ਬਿਨਤੀ ਲਿਖੀ 'ਨ ਮੈਂ ਚਿਤ ਆਯੋ*। ਨਿਸ ਬਾਸੁਰ ਮੈਂ ਸਿਮਰੌਂ ਨਾਮ। ਸਦਨ ਜੁ ਤੁਮ ਕੋ ਸਦਾ ਗ਼ੁਲਾਮ ॥ ੩੫ ॥ ਸੇਵਾ ਸਮੈ ਮੋਹਿ ਚਿਤ ਕਰੀਐ[3]। ਅਪਨੋ ਦਾਸਨ ਦਾਸ ਬਿਚਰੀਐ[4]।ਤਿਸ ਕੋ ਕੁੰਦਨ ਲੇ ਪਠਿ ਅਰਜ਼ੀ[5]। ਭਏ ਪ੍ਰਸੰਨ ਅਧਿਕ ਉਰ ਗੁਰ ਜੀ ॥੩੬॥ 'ਦੌਲਾਸ਼ਾਹੁ ਸੁ ਮੌਲਾ ਪਯਾਰੋ। ਪਰਉਪਕਾਰ ਸਦਾ ਉਰ ਧਾਰੋ। ਸਭਿ ਜੀਵਨ ਕੋ ਹਿਤ ਕੋ ਕਰਤਾ। ਦੇਖਿ ਦੁਖੀਨਿ ਦਯਾ ਦਿਲ ਧਰਤਾ ॥ ੩੭ ॥ ਰਹੈ ਨਿਮਾਨੋ ਅਹੈ ਮਹਾਨੋ[6]। ਲਹਜੋ ਟਿਕਾਨੋ ਆਨੰਦ ਥਾਨੋ[6]। ਇਮ ਸ਼੍ਰੀ ਮੁਖਿ ਤੇ ਮਹਿਮਾ ਗਾਈ। ਨਿਜ ਭਗਤਨਿ ਕੋ ਦੇ ਵਡਿਆਈ ॥ ੩੮ ॥ ਜਹਾਂ ਜਹਾਂ ਪ੍ਰਭੁ ਹੁਕਮ ਪਠਾਯੋ। ਸਰਬ ਥਾਨ

---

[1](ਅਕਾਲ ਪੁਰਖ ਨੇ)। [2]ਸ਼ਰੀਰ ਦੀ ਆਯੂ। [3]ਚੇਤੇ ਕਰੋ। [4]ਮੈਨੂੰ ਲੈਕੇ ਤੇ ਅਰਜ਼ੀ ਪੜ੍ਹੋ। [5]ਹੈ ਤਾਂ ਮਹਾਨ ਪਰ ਰਹਿੰਦਾ ਹੈ ਨਿਮਾਣਾ ਹੋਕੇ। [6]ਅਨੰਦ ਦੇ ਥਾਂ ਉਸ ਟਿਕਾ ਲਿਆ ਹੈ।

*ਪਾ:—ਲਜਾਯੋ।

ਤੇ ਕੁੰਦਨ ਆਯੋ। ਪੂਰਨ ਹੋਯੋ ਏਕ ਖਜ਼ਾਨਾ। ਗਿਣਤੀ ਜਿਸ ਕੀ ਜਾਇ ਨ ਜਾਨਾ ॥੩੯॥ ਇਹ ਮਾਇਆ ਕੋ ਕੀਨ ਚਲਿੱਤ੍ਰਾ। ਨਿਜ ਸੰਗਤ ਕੋ ਕਿਯੋ ਪਵਿੱਤ੍ਰਾ। ਜਬਿ ਤੇ ਕੋਸ਼ ਵਿਖੈ ਧਰਿਵਾਯਸਿ। ਪੁਨ ਗੁਰ ਉਰ ਚੇਤਾ ਨਹਿੰ ਆਯਸਿ॥੪੦॥ਕੋਸ਼ ਬਿਖੈ ਕੋਸ਼ਪ ਧਰਿ ਲੀਨ। ਨਹਿ ਕਿਛ ਕੀਨ[1] ਨ ਕਿਸ ਕੋ ਦੀਨ। ਭਈ ਇਕੱਤਰ ਲੱਖਮੀ ਭਾਰੀ॥ ਨਹਿੰ ਤਿਸ ਤੇ ਕੁਛ ਕਾਰ ਸੁਧਾਰੀ ॥੪੧॥ ਅਚਰਜ ਲੀਲਾ ਸਤਿਗੁਰ ਕਰੈਂ ॥ ਨਹਿੰ ਕਿਸ ਕੋ ਮਨ ਜਾਨੀ ਪਰੈ॥ਸ਼੍ਰੀ ਹਰਿਰਾਇ ਬਾਕ ਜੋ ਭਯੋ। 'ਸ਼੍ਰੀ ਨਾਨਕ ਜਹਾਜ ਫਟ ਗਯੋ' ॥ ੪੨ ॥ ਪੰਥ ਖਾਲਸਾ ਉਪਜਨਿ ਕਿਯੋ। ਸੋ ਜਹਾਜ ਸਾਬਤ ਕਰਿ ਦਯੋ। ਟੂਟੇ ਫੂਟੇ ਬਹੁ ਫਟਗਏ[2]। ਤੇਜ ਪੰਥ ਕੋ ਪਿਖਿ ਇਕ ਭਏ[3] ॥੪੩॥ ਯੌਂ ਸਤਿਗੁਰ ਸਭਿ ਕਾਜ ਸਵਾਰੇ। ਮਹਾਂ ਬਿਘਨ ਤੇ ਦਾਸ ਉਧਾਰੇ। ਗੁਰਮਤਿ ਸਿੱਖੀ ਬਹੁ ਬਿਸਤਾਰੇ[4]। ਕਵਿ ਸੰਤੋਖ ਸਿੰਘ ਹੈ ਬਲਿਹਾਰੇ ॥੪੪॥ ਦੋਹਰਾ ॥ ਕਲਗ਼ੀਧਰ ਸਤਿਗੁਰੂ ਕੀ [5]ਬਾਤਿ ਬਾਤ ਮੈਂ ਬਾਤ। ਜੋ ਸਾਧੇ ਸਿਧ ਹੋਤਿ ਤਿਸ ਨਿਸ਼ਕਲੰਕ ਜਿਮ ਧਾਤ[5] ॥ ੪੫ ॥ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਕੰਚਨ ਇਕੱਤ੍ਰ ਕਰਨ' ਪ੍ਰਸੰਗ ਬਰਨਨੰ ਨਾਮ ਇਕ ਬਿੰਸਤੀ ਅੰਸੂ ॥ ੨੧ ॥

੨੨. [ਥਾਨ ਸਾਫ਼ਨੇ ਤੇ ਖਜ਼ਾਨਾ ਸਤਲੁਜ ਵਿੱਚ]।

ਦੋਹਰਾ ॥ ਸਿਖ ਸੰਗਤਿ ਕੋ ਬਰਸ ਮਹਿੰ ਕੇਤਿਕ ਛਠਵੇਂ ਮਾਸ। ਆਵਹਿੰ ਅਰਪਹਿੰ ਪਾਇਂ ਫਲ ਹੋਤਿ ਬਿਸਾਲ ਪ੍ਰਕਾਸ਼ ॥ ੧ ॥ ਚੌਪਈ ॥ ਧਨ ਅਨਗਨਤ ਚਲਨੋ ਨਿਤ ਆਵਹਿ। ਕੁਛ ਗਿਨਤੀ ਕਿਸ ਕੋ ਨਹਿੰ ਪਾਵਹਿ। ਇਕ ਦਿਨ ਬੈਠੇ ਗੁਰੂ ਕ੍ਰਿਪਾਲਾ। ਲੀਲਾ ਅਚਰਜ ਕਰਹਿੰ ਬਿਸਾਲਾ* ॥ ੨॥ ਦਾਸਨਿ ਸੋਂ ਇਮ ਹੁਕਮ ਬਖਾਨਾ। 'ਸਕਲ ਨਿਕਾਸਹੁ ਤੋਸ਼ੇਖਾਨਾ। ਆਨਿ ਆਨਿ ਕਰਿ ਧਰਹੁ ਅਗਾਰੀ॥ਬਹੁਲਗੁ ਜਾਹੁ[6] ਨ ਕਰਹੁ ਅਵਾਰੀ'। ॥੩॥ ਸੁਨਿ ਆਗਯਾ ਕੋ ਕਰਤਿ ਨਿਕਾਸੇ। ਜ਼ਰੀ ਬਾਫਤਾ ਮਲਮਲ ਖਾਸੇ।

---

[1]ਭਾਵ ਨਾ ਵਰਤਿਆ। [2]ਟੁੱਟਦਿਆਂ ਟੁੱਟਦਿਆਂ ਬਹੁਤ ਟੁੱਟ ਗਏ। [3]ਪੰਥ ਦੇ ਤੇਜ ਨੂੰ ਵੇਖਕੇ ਫਿਰ ਇੱਕ ਹੋ ਗਏ। [4]ਗੁਰਮਤ ਤੇ ਸਿੱਖੀ ਬੜੀ ਫੈਲਾਈ। [5](ਸਧਾਰਨ) ਗੱਲਾਂ ਬਾਤਾਂ ਵਿਚ ਗੁਹਯ ਸਿੱਧਾਂਤ ਹੁੰਦੇ ਹਨ, ਜਿਨ੍ਹਾਂ ਨਾਲ ਮਨ ਨੂੰ ਸਾਧਿਆਂ ਸਿੱਧੀ ਪ੍ਰਾਪਤ ਹੁੰਦੀ ਹੈ, ਜਿਸ ਤਰ੍ਹਾਂ ਪਾਰੇ ਧਾਤੂ ਨੂੰ ਸਾਧਿਆਂ ਸਿੱਧੀ ਪ੍ਰਾਪਤ ਹੁੰਦੀ ਹੈ ਭਾਵ ਸਿੱਧ ਔਖਧੀ ਯਾ ਰਸਾਯਣ ਪ੍ਰਾਪਤ ਹੋ ਜਾਂਦੀ ਹੈ। ['ਨਿਸ਼ਕਲੰਕ' ਨਾਮ ਵੈਦ੍ਯਕ ਵਿਚ 'ਪਾਰੇ' ਦਾ ਹੈ] (ਅ) ਨਿਸ਼ਕਲੰਕ' ਨਾਮ ਸ਼ੁਧ ਦਾ ਭੀ ਹੈ, ਭਾਵ ਸ਼ੁੱਧ ਧਾਤੂ। [ਬਾਤ=ਗਲ। ਬਾਤ=ਭੁਬਾਰਤ, ਗੁਹਯ ਭਾਵ]। [6]ਬਹੁਤੇ ਲੱਗ ਪਵੋ। *ਪਾ:—ਕ੍ਰਿਪਾਲਾ।

ਤਾਸ[1] ਬਾਦਲਾ[2] ਚਮਕਤਿ ਘਨੇ। ਖੀਨਖਾਬ ਜ਼ਰ ਬੂਟੇ ਸਨੇ[3]॥ ੪॥ ਭਾਰ ਉਠਾਵਤਿ ਲੇ ਲੇ ਆਵਹਿੰ। ਸ਼੍ਰੀ ਸਤਿਗੁਰ ਕੋ ਅੱਗੂ ਟਿਕਾਵਹਿੰ॥ ਬਸਤ੍ਰਨਿ ਜਾਤਿ ਅਨੇਕ ਪ੍ਰਕਾਰੋ।ਸਭਿ ਦੇਸ਼ਨਿ ਤੇ ਲਯਾਇ ਹਜ਼ਾਰੋਂ॥੫॥ਸੋ ਸਗਰੇ ਬਾਹਰ ਨਿਕਸਾਏ। ਜੁਦੇ ਜੁਦੇ ਕਰਿ ਗੁਰੂ ਦਿਖਾਏ। ਅਨਿਕ ਜਾਤਿ ਕੇ ਸੁੰਦਰ ਘਨੇ। ਚਹੁੰਦਿਸ਼ਿ ਤੇ ਆਏ ਜ਼ਰਿ ਸਨੇ[4]॥ ੬॥ ਜਿਨ ਕੇ ਦੇਖਤਿ ਹੋਤਿ ਹੁਲਾਸ। ਮਨਹੁੰ ਦੇਤਿ ਕਰਿ ਅਧਿਕ ਪ੍ਰਕਾਸ਼[5]। ਕਾਰੀਗਰ ਚਤਰਨਿ ਕੇ ਕਰੇ[6]। ਸਭਿ ਦਿਖਾਇ ਕਰਿ ਆਗੇ ਧਰੇ ॥੭॥ ਬਹੁਰ ਜੋਨ-ਪੁਰ ਆਦਿਕ ਜੇਤੇ। ਅਨਿਕ ਉਪਾਇਨ ਪਠਵਤਿ ਤੇਤੇ। ਅਤਰ ਫੁਲੇਲ ਬਿਸਾਲ ਤਹਾਂ ਕੋ। ਕਹਿ ਕਰਿ ਸੋ ਨਿਕਸਾਇ ਮਹਾਂਕੋ ॥੮॥ ਜਬਹਿ ਬਿੰਦ ਕੋ ਧਰਸੋ ਅਗਾਰੀ। ਦਾਸਨ ਪ੍ਰਤਿ ਸਤਿਗੁਰੂ ਉਚਾਰੀ। 'ਅਤਰ ਫੁਲੇਲਨ ਥਾਨ ਭਿਗੋਵਹੁ। ਤਾਸ ਬਾਦਲਾ ਆਦਿਕ ਜੋਵਹੁ' ॥ ੯ ॥ ਬਡੇ ਬਡੇ ਪੁਰਿ ਤੇ ਬਹੁ ਆਏ[7]। ਕਹਿ ਕਰਿ ਅਤਰ ਫੁਲੇਲ ਭਿਗਾਏ। ਦਾਸ ਸਮੀਪੀ ।ਬਸਮਤ ਜੋਵਤਿ। ਕਮਾ ਲੀਲਾ ਸਤਿਗੁਰ ਕੀ ਹੋਵਤਿ ॥੧੦॥ ਕਹਿ ਸਭਿ-ਹਿਨਿ ਕੋ ਆਗ ਲਗਾਈ। ਜਰਿ ਬਰਿ ਭਸਮ ਭਈ ਤਿਸ ਥਾਈਂ। ਅਤਰ ਸਮੇਤ ਫੁਕਾਏ ਥਾਨ। ਜੋ ਪ੍ਰਾਪਤ ਹੁਇ ਮੋਲ ਮਹਾਨ ॥ ੧੧ ॥ ਤਿਨ ਤੇ ਨਿਕਸਸੋ ਰਜਤ ਘਨੇਰਾ[8]।ਇਕਠੋ ਕਰਿਵਾਯੋ ਤਿਸ ਬੇਰਾ।ਥਿਪੋਟਦੇ ਗੰਢ ਸਭਿਨਿ ਕੋ[9]ਹੁਕਮ ਮੰਨਿ ਦਾਸਨਿ ਧਰਿ ਤਿਨ ਕੋ॥੧੨॥ ਵਹਿਰ ਧਰਾਇ ਉਠੇ ਗੋਸਾਂਈ। ਨਹੀਂ ਕੋਸ਼ ਮਹਿੰ[10]ਸੌਂਪਿ ਧਰਾਈ। ਇਮ ਚਰਿੱਤ੍ਰ ਕਰਿ ਸਦਨ ਮਝਾਰੇ। ਬਦਨ ਪ੍ਰਫੁਲਤਿ ਵਹਿਰ ਪਧਾਰੇ ॥੧੩॥ ਸਤੁੱਦ੍ਰਵ ਨਦੀ ਕਿਨਾਰੇ ਗਏ। ਦਾਸਨ ਸਾਥ ਹੁਕਮ ਅਸ ਕਏ। ਏਕ ਰਾਥ ਪਰ ਜਿਹਠਾਂ ਪਾਨੀ। ਤਹਾਂ ਪ੍ਰਯੰਕ ਛਸਾਧਹੁ*ਆਨੀ॥੧੪॥ਤਿਸ ਪਰ ਬੈਠੇ ਗੁਰ ਮਹਾ-ਰਾਜ। ਜੋਤਿ ਬਦਨ ਪਰ ਰਹੀ ਬਿਰਾਜ।ਬਹੁਤ ਸਿੱਖ ਤਿਸ ਥਾਨ ਲਗਾਏ। ਜਲ ਮਹਿੰ ਏਕ ਗਰਤ ਖਨਵਾਏ ॥ ੧੫ ॥ ਬਹੁਰ ਹੁਕਮ ਬਹੁਤਨਿ

[1]ਤਿੱਲੇ ਦਾ ਕਪੜਾ [ਹਿੰਦੀ, ਤਾਸ਼]। [2]ਜ਼ਰਬਫਤ ਦੀ ਕਿਸਮ ਦਾ ਕੱਪੜਾ ਰੇਸ਼ਮ ਤੇ ਸੋਨੇ ਚਾਂਦੀ ਦੀਆਂ ਤਾਰਾਂ ਨਾਲ ਉਣਿਆ। [3]ਜ਼ਰੀ ਦੇ ਟੂਟਿਆਂ ਸਮੇਤ। [4]ਜ਼ਰੀ ਦੇ ਨਾਲ (ਕੱਢੇ ਹੋਏ)। [5]ਬਹੁਤ ਚਾਨਣਾ। (ਅ) ਜਦ ਚਮਕਦੇ ਹਨ ਮਾਨੋਂ ਕਿਰਨਾਂ ਫੁਟਦੀਆਂ ਹਨ। [6]ਚਤੁਰ ਕਾਰੀਗਰਾਂ ਦੇ ਬਣਾਏ ਹੋਏ। [7]ਬੜੇ ਬੜੇ ਸ਼ਹਿਰਾਂ ਤੋਂ ਜੋ (ਕਪੜੇ) ਆਏ ਸਨ। [8]ਬਹੁਤ ਸੋਨਾ ਚਾਂਦੀ। [ਸੰਸ:, ਰਜਤ=ਸੋਨਾ, ਚਾਂਦੀ]। [9]ਸਾਰਿਆਂ ਨੂੰ ਗੰਢ ਬੰਨ੍ਹ ਦਿੱਤੀ। [10]ਖਜ਼ਾਨੇ ਵਿਚ।

*ਪਾ:—ਛਸਾਵਹੁ।

ਕੋ ਦੀਨਾ। ਸਿਖ ਦਾਸਨਿ ਸੋ ਮਾਨਨਿ ਕੀਨਾ[1]। 'ਕੰਚਨ ਮਹਾਂ ਰਜਤਪਣ ਸੋਊ ॥ ਕੋਸ਼ ਬਿਖੈ ਤੇ ਆਨਹੁ ਸੋਊ' ॥੧੬॥ ਸਿੱਖ ਸੈਂਕਰੇ ਲਗੀ ਹਜ਼ਾਰੇ। ਕੰਚਨ ਪੋਟ ਬੰਧਿ ਸਿਰ ਧਾਰੇ। ਜੋ ਚਹੁੰਦਿਸ਼ ਤੇ ਕਹਿ ਮੰਗਵਾਯੋ[2]। ਅਪਨੇ ਹੁਤੋ ਸੋ ਸਕਲ ਅਨਾਯੋ ॥ ੧੭ ॥ ਮਹਾਂ ਰਜਤਪਣ ਸਿਰ* ਧਰਿ ਲਯਾਵਹਿੰ[3]। ਗਰਤ ਗੁਰੂ ਆਗੈ ਤਹਿੰ ਪਾਵਹਿੰ[4]। ਘਰਿ ਸਲਿਤਾ ਲਗ ਹੋਯਹੁ ਲਾਰਾ[5]। ਇਕ ਆਵਤਿ ਇਕ ਜਾਤ ਸਿਧਾਰਾ ॥੧੮॥ ਤੋਰੇ ਆਨ ਰਜਤ-ਪਣ ਕੋਰੇ[6]। ਬਹੁਤ ਅਸ਼ਰਫੀ ਲੇ ਲੇ ਗੋਰੇ।ਰਜਤ ਹੇਮ ਕੋ ਜਿਤੋ ਖਜ਼ਾਨਾ। ਸਿੱਖ ਹਜ਼ਾਰੋਂ ਸਿਰ ਧਰਿ ਆਨਾ ॥੧੯॥ ਬਹੁਰ ਹੁਕਮ ਸਤਿਗੁਰੂ ਬਖਾਨਾ। 'ਲਯਾਵਹੁ ਅਬਹਿ ਜਵਾਹਰ ਖਾਨਾ'[7]। ਲਯਾਵਨ ਲਾਗੇ ਮੁਕਤਾ ਹੀਰੇ। ਗੋਰੇ ਸਲਿਤਾ ਜਲ ਮਹਿੰ ਤੀਰੇ[8] ॥ ੨੦ ॥ ਕੰਚਨ ਚਾਂਦੀ ਕੇ ਬਹੁ ਬਾਸਨ। ਹੇਮ ਜਰਾਊ ਲਯਾਇ ਸੁ ਦਾਸਨਿ।ਡਾਰਤਿ ਹੈਂ ਸਭਿ ਗਰਤ ਮਝਾਰੇ। ਲੋਪ ਹੋਤਿ ਨਹਿੰ ਪਰਹਿੰ ਨਿਹਾਰੇ ॥ ੨੧ ॥ ਜੋਤਿਕ ਸਿਖ ਸੰਗਤ ਤਹਿੰ ਪਾਸ। ਕਰਹਿੰ ਕਾਰ ਜਿਮ ਹੁਕਮ ਪ੍ਰਕਾਸ਼। ਪੁਨਹਿ ਸਿਲਹਖਾਨਾ[9] ਮੰਗਵਾਇਵ। ਬਹੁਤ ਮੋਲ ਕੇ ਸ਼ਸਤ੍ਰ ਸੁਹਾਇਵ ॥੨੨॥ ਕੰਚਨ ਮੁਸ਼ਟ ਜਰਾਵ ਜਵਾਹਰ। ਖੰਡੇ ਖੜਗ ਦੁਧਾਰੇ ਜ਼ਾਹਰ। ਮੁਕਤਾ ਹੀਰੇ ਜਰੇ ਜਿ ਸੰਗ। ਇਸ ਪ੍ਰਕਾਰ ਕੇ ਅਨਿਕ ਨਿਖੰਗ ॥੨੩ ॥ ਬ੍ਰਿੰਦ ਸਰਾਸਨ ਕੀਮਤ ਮਹਾਂ। ਸਭਿ ਉਠਾਇ ਕਰਿ ਲਯਾਏ ਤਹਾਂ।ਤਬਿ ਇਕ ਸਿਖ ਨੇ ਪਨਚ[10] ਉਤਾਰਾ। ਕਟ ਲਪੇਟ ਕਰਿ ਢਾਂਪਨੋ ਸਾਰਾ ॥ ੨੪ ॥ ਕੀਨ ਦੁਰਾਵਨ ਭਲੇ ਬਨਾਇ। ਬ੍ਰਿੰਦ ਸਰਾਸਨ ਡਾਰੇ ਆਇ। ਅੰਤਰਜਾਮੀ ਨੇ ਸੋ ਜਾਨਾ। ਨਿਕਟ ਸਿੱਖਨ ਭਾ ਤਬਹੁ ਬਖਾਨਾ ॥੨੫॥ 'ਕਟ ਸੋਂ ਕਹਾਂ ਲਪੇਟਨ ਕਰਿਯੋ?'। ਸੁਨਤਿ ਬਾਕ ਕੋ ਸੋ ਉਰ ਡਰਿਯੋ। ਹਾਥ ਜੋਰਿ ਕਰਿ ਕੀਨਸਿ ਬਿਨਤੀ। 'ਸੁਨਹੁ ਪ੍ਰਭੂ ! ਮੈਂ ਠਾਨੀ ਗਿਨਤੀ ॥੨੬॥ ਮਮ ਕਮਾਨ ਕੋ ਪਨਚ ਪੁਰਾਨਾ। ਸ਼ੱਤ੍ਰੁਨਿ ਸੰਗ ਲਰਹਿੰ ਜਿਸ ਥਾਨਾ। ਇਹ†ਜੇ ਟੂਟ ਜਾਇ ਜਿਸ ਬਾਰੀ। ਤਬਹਿੰ ਚਢਾ-

[1]ਉਹ (ਹੁਕਮ) ਮੰਨ ਲੀਤਾ।[2]ਕਹਿ ਕਹਿਕੇ ਮੰਗਾਯਾ ਸੀ।[3]ਸਿਰਾਂ ਤੇ ਧਰ ਧਰਕੇ ਲਈ ਆਉਂਦੇ ਹਨ। [4]ਗੁਰਾਂ ਅਗੇ ਜੇ ਟੋਆ ਸੀ ਤਿਸ ਵਿਚ ਪਾਈ ਜਾਂਦੇ ਹਨ। [5]ਘਰ ਤੋਂ ਨਦੀ ਤਕ ਇਕ ਕਤਾਰ ਬੱਝ ਗਈ (ਮਨੁੱਖਾਂ ਦੀ)। [6]ਰੁਪੱਯਾਂ ਦੇ ਤੋੜੇ ਲਿਆਕੇ [ਤੋੜਾ=ਇਕ ਹਜ਼ਾਰ ਰੁਪੈ ਦੀ ਥੈਲੀ, ਦੋ ਹਜ਼ਾਰ ਵਾਲੀ ਨੂੰ ਵੀ ਕਹਿੰਦੇ ਹਨ]। [7]ਜਵਾਹਰਖਾਨੇ ਵਿਚੋਂ ਜਵਾਹਿਰ ਲਿਆਓ। [8]ਕਿਨਾਰੇ ਖੜੋਕੇ। [9]ਸ਼ਸਤ੍ਰ ਘਰ। [10]ਢੋਲਾ।

*ਪਾ:—ਸਰ। †ਪਾ:—ਇਨ।

ਵਹੁ ਇਹ ਗੁਨ ਧਾਰੀ[1] ॥ ੨੭ ॥ ਰਹਤਿ ਪੰਥ ਕੀ ਨੀਤਿ ਲਰਾਈ। ਚਹੁੰ-ਦਿਸ਼ ਬਿਖੈ ਸ਼ੱਤ੍ਰੁ ਸਮੁਦਾਈ'। ਬੋਲੇ ਸੋਢੀ ਕੁਲ ਅਵਿਤੰਸ਼। 'ਇਹੁ ਪੂਜਾ ਕੀ ਹੈ ਸਭਿ ਅੰਸ਼ ॥ ੨੮ ॥ ਬਿਖ ਸਮਾਨ ਸਭਿ ਸਿੱਖਨ ਕੋ ਹੈ। ਹੀਨ ਬੀਰਤਾ ਕਰਤੀ ਜੋ ਹੈ'।ਦੋਨੋ ਲੋਕਨਿ ਕਰਤਿ ਬਿਗਾਰ। ਲੈਨਹਾਰ ਕੇ ਪੁੰਨ ਨਿਵਾਰ* ॥੨੯॥ਜਪੁ ਤਪੁ ਔਚਿ ਲੇਤਿ ਇਸ ਭਾਇ। ਪੋਲਤੀਲ ਤੇ ਜਲ ਜਿਮ ਜਾਇ[2]। ਇੱਤਮਾਦਿਕ ਕੋ ਕਰਹੁ ਬਿਬੇਕ[3]। ਔਗੁਨ ਇਸ ਮਹਿੰ ਲਖਹੁ ਅਨੇਕ[4] ॥ ੩੦ ॥ ਸੁਨਤਿ ਸਿੱਖ ਸੋ ਥਰਹਰ ਕਾਂਪਾ। ਚਰਨ ਪਰਨੋ ਬਖਸ਼ਾਵਨ ਆਪਾ। 'ਪ੍ਰਭੂ ਲਗਨੋ ਅਬਿ ਰਾਵਰਿ ਸ਼ਰਨੀ। ਮਾਫ ਅਵੱਗਯਾ ਇਹ ਮਮ ਕਰਨੀ ॥੩੧॥ ਨਾਮ ਗ਼ਰੀਬਨਿਵਾਜ ਤੁਮਾਰਾ।ਅਧਮ ਉਧਾਰਨ ਬਿਰਦ ਤੁਮਾਰਾ'। ਸੁਨਿ ਸ਼੍ਰੀ ਮੁਖ ਤੇ ਹੁਕਮ ਬਖਾਨ। 'ਤਮਾਗਹੁ ਪਨਚ ਧਰਹੁ ਇਸ ਥਾਨ ॥ ੩੨ ॥ ਵਸਤੁ ਅਪਰ ਕੋਸ਼ ਮਹਿੰ ਜੇਤੀ। ਪਹੁੰਚਹੁ ਤੂਰਨ ਆਨਹੁ ਤੇਤੀ। ਕੋਸ਼ਪਤੀ ਕੇ ਸੰਗ ਉਚਾਰਨਿ[5]। ਸਭਿ ਸਥਾਨ ਤੇ ਹੋਰਿ ਸੰਭਾਰਨਿ[6]॥ ੩੩ ॥ ਸਭਿ ਨਿਕਾਸ ਸਿੰਘਨ ਕਰ ਦੇਹੁ'। ਖਰੇ ਨ ਹੋਵਹਿੰ ਲਸ਼ਾਇੰ ਅਛੇਹੁ'। ਗੁਰ ਘਰ ਕੋ ਬਡ ਤੌਸ਼ੇਖਾਨਾ। ਕਿਸ ਤੇ ਹੋਇ ਸਕਹਿ ਪਰਮਾਨਾ[7]॥੩੪॥ ਸਤਿਗੁਰ ਸਿੱਖ ਹਜ਼ਾਰਹੁੰ ਢੋਵੈਂ। ਮਹਾਂ ਅਨੂਠੀ ਵਸਤੁ ਜੋਵੈਂ।ਤੂਰਨ ਦੌਰਿ ਦੌਰਿ ਕਰਿ ਆਨਹਿੰ। ਕੰਚਨ ਆਯੁਧ ਰਜਤ ਮਹਾਂਨਹਿ॥੩੫॥ਜਥਰ ਜਵਾਹਰ ਜੋਤਿ ਜਗੇ ਤੇ।ਜਲ ਮਹਿੰ ਗੋਰਤਿ ਆਨਿ ਤੁਲੇਤੇ[8]। ਐਸੋ ਕੌਨ ਹੁਕਮ[9] ਕੋ ਹੋਰਹਿ। ਗੁਰੂ ਤਜਹਿ ਤਿਸ ਸੰਗੁਹਿ ਲੋਰਹਿ[10] ॥ ੩੬ ॥ ਅਨਗਨ ਸਿੱਖ ਅਨਗਨਤੀ ਵਾਰੀ। ਅਨਗਨ ਧਨ ਆਨਤਿ ਜਲ ਭਾਰੀ†। ਗੁਰੂ ਹੁਕਮ ਤੇ ਦੌਰਤਿ ਜਾਂਹੀ। ਆਇੰ ਸ਼ੀਘ੍ਰ ਤਹਿੰ ਬਿਲਮਤਿ ਨਾਂਹੀ ॥੩੭॥ ਸੰਧਯਾ ਲਗ ਢੋਵਨ ਗਨ ਕਰਿਯੋ। ਨੀਠ ਨੀਠ ਕਰਿਤੇ ਤਬਿ ਭਰਿਯੋ। ਜਬਿ ਸਭਿ ਆਇ ਚੁਕਨੋ ਅਸ਼ਬਾਬ। ਸਭਿ ਦਿਨ ਧਰਤੇ ਰਹੇ ਸ਼ਿਤਾਬ ॥ ੩੮ ॥ ਸਭਿ ਕੋ ਸ਼੍ਰੀਮੁਖ ਤੇ ਫੁਰਮਾਯੋ।'ਅਬਿ ਤੌ ਸਰਬ ਪਦਾਰਥ ਆਯੋ। ਸਭਿ ਸੰਗਤਿ ਅਬਿ ਡੇਰੇ ਚਲੋ। ਬਿਸਰਾਮਹੁ

[1]ਇਸ ਚਿੱਲੇ ਨੂੰ ਫੜਕੇ ਚੜ੍ਹਾਵਾਂਗਾ,[ਸੰਸਃ,ਗੁਣ=ਚਿੱਲਾ]। [2]ਜੋ ਬੀਰਤਾ ਤੋਂ ਹੀਨ ਕਰਦੀ ਹੈ। [3]ਪੋਲੀ ਤੀਲ ਵਿਚ ਦੀ ਜਿਵੇਂ ਜਲ ਖਿੱਚ ਲਈਦਾ ਹੈ। [4]ਵਿਚਾਰੋ। [5]ਜਾਕੇ ਕਹੋ। [6]ਭਾਲਕੇ ਵੇਖਕੇ। [7]ਸਿੰਘਾਂ ਹੱਥੀਂ ਭੇਜੋ। [8]ਅੰਦਾਜ਼ਾ। [9]ਛੇਤੀ ਛੇਤੀ ਲਿਆਕੇ. [10]ਗੁਰੂ (ਜਿਸ ਧਨ ਦਾ) ਤਜਾਗ ਕਰਨ (ਤੇ ਸਿੱਖ) ਉਸ ਦਾ ਸੰਗ੍ਰਹ ਲੋੜੇ (ਐਸਾ ਕੌਣ ਸਿੱਖ ਹੈ)।

*ਪਾਃ—ਪੁਨਨਿਹਾਰਿ। †ਪਾਃ—ਭਾਰੀ।

ਤਨ ਤੇ ਸ਼੍ਰਮ ਦਲੋ[੧]॥ ੩੯॥ ਇਮ ਕਹਿ ਗਮਨੇ ਗੁਰ ਗੋਸਾਈਂ। ਸਿੰਘ ਸਮੂਹ ਸੰਗ ਸੁਖ ਪਾਈ। ਸੁੰਦਰ ਸਦਨ ਬਿਰਾਜੇ ਆਇ।ਸਭਿ ਸਿਖ ਪਹੁੰਚੇ ਨਿਜ ਨਿਜ ਥਾਇੰ॥ ੪੦॥ ਜਬਿ ਗੁਰ ਪ੍ਰਾਤਿ ਹੁਕਮ ਕੋ ਦਯੋ[੨]। ਪਰਬਤ ਪਤੀ ਦੂਤ ਸੁਨਿ ਲਯੋ। ਲਿਖਿ ਕਰਿ ਸੁਧ ਤਤਕਾਲ ਪਠਾਈ। 'ਗਾਡਯੋ ਧਨ ਸਲਿਤਾ ਜਲ ਥਾਈਂ'[੩]॥ ੪੧॥ ਸੁਨਿਕੈ ਸ਼ੋਨ ਮੁਹ ਲਲਚਾਨੇ। ਭਏ ਤਿਮਰ ਆਏ ਤਿਸ ਥਾਨੇ। ਗਯੋ ਦੇਖਿ ਤਿਨ ਥਾਇੰ ਬਤਾਈ[੪]। 'ਇਹਠਾਂ ਧਰਯੋ ਕੋਸ਼ ਸਮੁਦਾਈ'॥੪੨॥ ਸੁਭਟ ਸਨੱਧ ਬੱਧ ਕਰਿ ਠਾਂਢੇ। ਪੁਰਿ ਦਿਸ਼ ਕਰੇ ਲਰਨ ਹਿਤ ਗਾਢੇ। ਲਗੇ ਸੈਂਕਰੇ ਖੋਜਨਿ ਤਹਾਂ। ਨਹਿੰ ਜਾਨੈਂ ਮੂਰਖ ਹੈ ਕਹਾਂ॥੪੩॥ ਸਭਿ ਜਾਮਨਿ ਲੌ ਖੋਜਤਿ ਰਹੇ। ਨਦੀ ਬੀਚ ਜਹਿੰ ਜਹਿੰ ਜਿਨ ਕਹੋ[੫]। 'ਇਸ ਥਲ ਬੈਠੇ ਗੁਰ ਦਿਨ ਸਾਰੇ। ਤਿਨ ਆਟੋ ਸਗਰੋ ਧਨ ਡਾਰੇ'॥੪੪॥ ਜਾਰਿ ਮਸਾਲੈਂ ਖੋਜਤਿ ਰਹੇ। ਖਨਹਿੰ ਮ੍ਰਿੱਤਕਾ ਜਲ ਮਹਿੰ ਲਹੇ। ਹੋਤ ਪ੍ਰਾਤਿ ਸੋ ਉਠਿ ਕਰਿ ਗਏ। ਰਿਦੈ ਬਿਸੂਰਤਿ ਜਨੁ ਲੁਟ ਲਏ॥੪੫॥ਚਢਯੋ ਦਿਵਸ ਸਿਖ ਦੇਖਨਿ ਆਏ।ਬਹੁਤ ਸਥਾਨ ਗਰਤ ਖਨਵਾਏਂ। ਖੋਜ[੬] ਸੈਂਕਰੇ ਮਨੁਖਨਿ ਕੇਰਾ। ਇਤ ਉਤਿ ਬਿਚਰੇ ਸੋ ਸਭਿ ਹੇਰਾ॥ ੪੬॥ ਇਮ ਅਵਿਲੋਕਿ ਗਏ ਗੁਰ ਪਾਸੀ। ਸਤੁੱਦ੍ਰਵ ਤਟ ਕੀ ਬਾਤ ਪ੍ਰਕਾਸ਼ੀ।'ਖਨੀ ਥਾਉਂ ਤਹਿੰ ਦੂਰ ਘਨੇਰੀ। ਘਨੀ ਪੌੜ[੭] ਲੋਕਨਿ ਕੀ ਹੇਰੀ'॥੪੭॥ ਸੁਨਿ ਸ਼੍ਰੀ ਮੁਖ ਤੇ ਬਾਕ ਬਖਾਨਾ। 'ਹੈਂ ਪਹਾਰੀਏ ਨਰ ਅਨਜਾਨਾ। ਸਭਿ ਮਾਇਆ ਅਸਬਾਬ ਜੁ ਰਾਸੀ[੮]। ਹਮ ਸੌਂਪਜੋ ਸਤੁੱਦ੍ਰਵ ਕੇ ਪਾਸੀ॥ ੪੮॥ ਧਰੀ ਧੌਹਰ[੯] ਹਮ ਸਭਿ ਸੰਭਾਰਿਰਹਿ ਚਿਰਕਾਲਹਿ ਇਸੀ ਮਝਾਰ। ਪੰਥ ਹਮਾਰੋ ਪ੍ਰਗਟਹਿ ਭਾਰੋ। ਪ੍ਰਿਥੀ ਰਾਜ ਲੌ* ਕਰਹਿੰ ਉਦਾਰੋ॥ ੪੯॥ ਸਿੰਘ ਪੁਰਖ ਜਨਮਹਿ ਬਲਿ ਭਾਰੀ। ਮਹਾਂ ਤੇਜਸੀ ਰਿਪੁਨਿ ਪ੍ਰਹਾਰੀ। ਤਿਸ ਕੇ ਹਿਤ ਹਮ ਨੇ ਇਹ ਰਾਖੀ।ਸੋ ਆਵੈ ਇਸ ਕੋ ਅਭਿਲਾਖੀ॥੫੦॥ ਲੋਹਿ ਅਮਾਨਤ ਅਪਨੀ ਆਇ। ਪਹੁੰਚਹਿ ਸਮਾਂ ਸਕਲ ਬਨ ਜਾਇ। ਨਹੀਂ ਅਪਰ ਕੇ ਇਹ ਕਰ ਆਵੈ।ਜੇ ਕਰਿ ਜਤਨ ਅਨੇਕ ਬਨਾਵੈ'॥੫੧॥

---

[੧]ਥਕਾਨ ਲਾਹੋ। [੨]ਹੁਕਮ ਸਵੇਰੇ ਦਿੱਤਾ ਸੀ (ਧਨ ਲੁੱਟਣ ਦਾ)। [੩]ਜੋ ਦੇਖ ਗਿਆ ਸੀ (ਦੂਤ) ਤਿਸ ਨੇ ਥਾਂ ਦੱਸੀ। [੪]ਜਿੱਥੇ ਜਿੱਥੇ ਜਿਸ ਨੇ ਕਹਿਆ। [੫]ਪੱਟੇ ਹੋਏ ਟੋਏ (ਸਿੱਖਾਂ ਨੇ ਵੇਖੇ)। [੬]ਪੈਰਾਂ ਦੇ ਨਿਸ਼ਾਨ। [੭]ਸਾਰਾ ਹੀ। [੮]ਅਮਾਨਤ [ਪੰਜਾ:, ਧਰੋਹਰ=ਕਿਸੇ ਪਾਸ ਅਮਾਨਤ ਰੱਖੀ ਸ਼ੈ]। *ਪਾ:—ਕੋ।

ਜਤਨੋ ਧਨ ਗੁਰ ਸਲਿਤਾ ਡਾਰਾ। ਗੁਰ ਸਿੱਖਨ ਕਿਛੁ ਗਿਨਨੋ ਬਿਚਾਰਾ। ਨੌ ਕਰੋੜ ਨਗਦੀ ਠਹਿਰਾਯੋ। ਵਸਤੁ ਮੋਲ ਕਛੁ ਨਹਿੰ ਨ ਲਖਾਯੋ॥੫੨॥ ਕੰਚਨ ਕੀ ਕਛੁ ਗਿਨਤੀ ਨਾਂਹੀ। ਮਹਾਂ ਜਵਾਹਰ ਮੋਲ ਨ ਤਾਂਹੀ। ਗੁਰ ਘਰ ਜਹਿੰ ਲਖਮੀ ਤਹਿੰ ਰਹੈ[1]। ਤਿਸ ਕੀ ਗਿਨਤੀ ਕਹੁ ਕੌ ਕਹੈ॥ ੫੩॥ ਇਹ* ਸਤਿਗੁਰ ਕੇ ਰੁਚਿਰ ਬਿਲਾਸ। ਪਠਨਿ ਸੁਨਨਿ ਕੌ ਕਰੋਂ ਪ੍ਰਕਾਸ਼। ਸਦਾ ਬਿਅੰਤ ਅੰਤ ਜਿਸ ਨਾਂਹੀ। ਸੰਖਯਾ ਕਰਨ ਕੌਨ ਤਿਨ ਚਾਹੀ॥੫੪॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਸਤ੍ਰੁਦ੍ਰਵ ਸੋ ਦ੍ਰੱਬਧਰਨ' ਪ੍ਰਸੰਗ ਬਰਨਨੰ ਨਾਮ ਦ੍ਵੈਇੰਸਤੀ ਅੰਸੂ ॥ ੨੨ ॥ ੨੩. [ਫਕੀਰ ਫੁੱਲਾਂ ਦਾ ਬੁੱਕ ਭੇਟਾ ਲਿਆਇਆ]।

ਦੋਹਰਾ ॥ †ਇਕ ਬਿਰ ਦੇਸ਼ ਬਿਦੇਸ਼ ਤੇ ਗਨ ਸੰਗਤਿ ਚਲਿ ਆਇ। ਪਰੀ ਰਹੀ ਆਨੰਦਪੁਰ ਕਰਿ ਦਰਸ਼ਨ ਕੀ ਚਾਹਿ‡ ॥ ੧॥ ਚੌਪਈ ॥ ਕਰੀ ਮੋਵਰੇ ਸੁਧਿ ਸਤਿਗੁਰ ਕੋ। 'ਸੰਗਤਿ ਦਰਸ ਮਨੋਰਥ ਉਰ ਕੋ। ਘਨੀ ਬਟੋਰਨ ਹੈ ਚਲਿ ਆਈ। ਬੀਤੇ ਕੇਤਿਕ ਦਿਵਸ ਇਥਾਈ' ॥ ੨ ॥ ਸੁਨਿ ਕਲਗ਼ੀਧਰ ਗਿਰਾ ਉਚਾਰੀ। 'ਕਰਹੁ ਪ੍ਰਾਤ ਕੌ ਸਭਿ ਕਿਛ ਤਯਾਰੀ। ਬੈਠੇ ਸਭਾ ਸਥਾਨ ਪਿਛਾਰੀ§। ਕਹਿ ਦੀਜਹਿ ਜਹਿੰ ਕਹਿੰ ਨਰ ਨਾਰੀ' ॥ ੩ ॥ ਸੁਨਤਿ ਹੁਕਮ ਇਮ ਨਿਸਾ ਬਿਤਾਈ। ਉਠੇ ਪ੍ਰਾਤਿ ਸੇਵਕ ਸਮੁਦਾਈ। ਅਨਿਕ ਬਰਨ ਕੇ ਕਰੇ ਬਿਛੌਨੇ। ਹੇਮ ਪ੍ਰਯੰਕ ਭਸਾਯਹੁ ਲੌਨੇ[2] ॥ ੪ ॥ ਆਸਤਰਨ ਕੇ ਸਹਿਤ ਸੁਹਾਵਤਿ। ਸੇਜਬੰਦ ਸੁੰਦਰ ਛਬਿ ਪਾਵਤਿ। ਕਟ ਸੋਂ ਕਸਿ ਨਿਖੰਗ ਸ਼ਮਸ਼ੇਰ। ਧਨੁ[3] ਕਰਿ ਗਹੇ ਬਨੇ ਸਮ ਸ਼ੇਰ ॥੫॥ ਆਨਿ ਬਿਰਾਜੇ ਸਭਾ ਸਥਾਨ। ਸਿੰਘ ਪੁੰਜ ਕੋ ਲਗਯੋ ਦਿਵਾਨ।ਸਤਿਗੁਰ ਕੀ ਸੁਧ ਸੰਗਤਿ ਪਾਈ। ਹੁਮ ਹੁਮਾਇ ਦਰਸ਼ਨ ਕਹੁ ਆਈ ॥੬॥ ਅਨਿਕ ਅਕੋਰਨਿ ਕਹੁ ਅਰਪੰਤੀ। ਬੰਦਤਿ ਪਦ ਅਰਬਿੰਦ ਪੁਜੰਤੀ[4]। ਬਡੀ ਭੀਰ ਹੋਈ ਗੁਰ ਤੀਰ। ਰੁਤਿ ਗਰਮੀ ਕੀ ਸੂਦ[5] ਸਰੀਰ॥੭॥ਸਿੱਖਨਿ ਦਿਸ਼ ਤੇ ਹੁਇ ਅਰਦਾਸਾਕਲਗ਼ੀਧਰ ਪੁਰਵਹਿੰ ਉਰ ਆਸ¶।ਚਹੁੰਦਿਸ਼ ਮਨੁਜ ਹਜ਼ਾਰਹੁੰ ਖਰੇ। ਜ਼ਰੀ ਦੌਜ਼ ਬਰ ਬਿਜਨਾ ਫਿਰੇ ॥ ੮ ॥ ਚਾਮਰ ਚਾਰੁ ਚਲਾਚਲ ਢੌਰਹਿੰ। ਪ੍ਰੇਮੀ ਜਨ ਕੇ ਮਨ ਗੁਰ ਚੋਰਹਿੰ[6]।ਕਰਤਿ ਖੁਸ਼ੀ ਸਿੱਖਨਿ ਪਰ ਭੂਰੀ। ਜਿਸ

[1]ਭਾਵ, ਜਿੱਥੇ ਗੁਰਾਂ ਦਾ ਘਰ ਉੱਥੇ ਤਾਂ ਲਖਮੀ ਵਾਸਾ ਕਰਦੀ ਹੈ। [2]ਸੁੰਦਰ। [3]ਧਨੁਖ। [4]ਪੂਜਦੀ ਹੈ। [5]ਮੁੜ੍ਹਕਾ। [6]ਦੂਰ ਕਰਦੇ ਹਨ। *ਪਾਃ—ਇਕ। †ਸੋ ਸਾਖੀ ਦੀ ਇਹ ੭੮ ਵੀਂ ਸਾਖੀ ਹੈ। ‡ਪਾਃ—ਕੋ ਚਾਇ। §ਪਾਃ—ਅਖਾਰੀ। ¶ਪਾਃ—ਅਰਦਾਸ।

ਤੋ ਸਕਲ ਕਾਮਨਾ ਪੂਰੀ ॥ ੯ ॥ ਤਿਸ ਛਿਨ ਇਕ ਫਕੀਰ ਮੰਦਾਰੀ[1]। ਆਯਹੁ ਬਲ ਤੇ ਭੀਰ ਮਝਾਰੀ। ਬਿਸਦ ਬਿੰਦ ਲੇ ਵੂਲਨਿ ਮੰਜੁਲ[2]।ਭਰਿ ਕਰਿ ਦੋਨਹੁੰ ਕਰ ਕੋ ਅੰਜੁਲ ॥ ੧੦ ॥ ਪਹੁੰਚਯੋ ਸ਼੍ਰੀ ਸਤਿਗੁਰੂ ਹਜੂਰਿ। ਚਲਹਿ ਸ੍ਵੇਦ ਜਿਹ ਕਾਂਧਾ ਭੂਰ[3]। ਨਗਨ ਅੰਗ ਤੇ ਦੌਰਤਿ ਆਯੋ। ਬਡੀ ਭੀਰ ਚੀਰਤਿ ਨਿਕਸਾਯੋ॥੧੧॥ ਵੂਲ ਗੁਲਾਬ ਚੇਬੋਲੀ ਕੇਰੇ। ਧਰੀ ਭੇਟ ਸਤਿਗੁਰੂ ਅਗੇਰੇ।ਬੰਦਨ ਕਰਿ ਜਬਿ ਠਾਂਢੋ ਹੋਯੋ। ਸ੍ਵੇਦ ਸਨੇ ਕਲਗ਼ੀਧਰ ਜੋਯੋ॥ ੧੨ ॥ ਸ਼੍ਰੀ ਮੁਖ ਤੇ ਬੋਲੇ ਅਵਿਲੋਕਿ। 'ਸਾਂਈਵਾਲੇ ਸਾਹਿਬ ਲੋਕ ! ਇਤੋ ਕਸ਼ਟ ਕਿਉਂ ਤਨ ਕੋ ਦੀਨੋ। ਲਯਾਵਨ ਵੂਲ ਜਤਨ ਬਹੁ ਕੀਨੋ॥ ੧੩॥ਦਰਸ਼ਨ ਤੁਮ ਸਭਿ ਸੰਤਨ ਕੇਰਾ[4]ਭੇਟ ਅਹੈ ਸੋ ਹਮ ਨੇ ਹੇਰਾ[5]। ਇਕ ਜਾਨਯੋ ਤਬਿ ਭੇਦ ਨ ਕੋਈ[6]। ਦੁਬਿਧਾ ਜਿਸ ਉਰ ਮਾਨਹਿੰ ਦੋਈ[7] ॥ ੧੪॥ਰਿਦੇ ਅਨੰਦ ਫਕੀਰ ਮੰਦਾਰੀ। ਹਿਤ ਉੱਤਰ ਕੇ ਚਤੁਰ ਉਚਾਰੀ[8]:– 'ਦਸਤ ਜੁ ਖਾਲੀ ਰੂਹ ਸੁ ਸਯਾਹ। ਦਸਤ ਸੁ ਆਮਦ ਵੇ ਪਰਵਾਹ॥ ੧੫॥ ਅਵਾਜ਼ ਖਾਲੀ ਜਹਾਨ ਬਿਪੀਰ ! ਬਦਨ ਸੁੰਨ ਕਾਫਰ ਬੇਵਜ਼ੀਰ*'।

ਦਸਤ=ਹੱਥ। ਰੂਹ ਸਿਆਹ=ਮੂੰਹ ਕਾਲਾ ਭਾਵ ਸ਼ਰਮਿੰਦਾ। ਰੂਹ ਸਿਆਹ=ਆਤਮਾ ਕਾਲਾ, ਮੈਲਾ ਦਿਲ। ਆਮਦ=ਆਮਦਨ। ਅਵਾਜ਼=ਸ਼ੱਦ, ਵੰਗਾਰ, ਸਦਾ। ਬਿਪੀਰ=ਬੇ ਉਸਤਾਦਾ, ਬੇਮੁਰਸ਼ਦ ਦਾ। ਕਾਫਰ=ਜੋ ਦੀਨ ਹੱਕ ਤੇ ਨਾ ਟਰੇ, ਭਾਵ ਬੇਦੀਨ। ਵਜ਼ੀਰ=ਜੋ ਕਿਸੇ ਦੇ ਭਾਰ ਵੰਡਾਉਣ ਵਿਚ ਸ਼ਰੀਕ ਹੋਵੇ। ਬੇ ਵਜ਼ੀਰ=ਬੇ ਮਦਦਗਾਰ। ਬੇ ਆਸ਼ਰਾ। ਬਦਨ ਸੁੰਨ=ਮੂੰਹ ਸੁੰਞਾ (ਅ) [ਫਾ:, ਬਦਨ =ਸਰੀਰ] ਸਰੀਰ ਸੁੰਞਾਂ।

ਅਰਥ–ਜੋ ਹੱਥ ਖਾਲੀ ਹੈ ਉਸ ਦਾ ਰੂਹ ਕਾਲਾ ਹੈ। ਜਿਸ ਦੇ ਹਥਾਂ ਵਿਚ ਆਮਦਨ ਹੈ ਉਹ ਬੇ ਪਰਵਾਹ ਹੈ, ਜਿਸ ਦੀ ਜਹਾਨ ਵਿਚ ਸਦਾ ਖਾਲੀ ਜਾਂਦੀ ਹੈ ਉਹ ਬੇ ਪੀਰਾ ਹੈ, (ਭਾਵ ਗੁਰਮੁਖ ਦੀ ਆਵਾਜ਼ ਸਦਾ ਸਤਿਕਾਰੀ ਜਾਂਦੀ ਹੈ)। (ਬੇ ਪੀਰਾ ਜੋ ਹੈ, ਉਸ ਦਾ) ਮੂੰਹ ਸੁੰਞਾ ਹੁੰਦਾ ਹੈ ਉਹ ਬੇ ਦੀਨ ਹੁੰਦਾ ਹੈ ਤੇ ਬੇ ਆਸਰਾ ਹੁੰਦਾ ਹੈ।

ਗੁਰ ਕਹਿੰ 'ਰੂਹ ਖਾਲਸੀ ਦੀਦਹਿ। ਬਾਜ਼ੀ ਬਰੀਰ ਸਾਂਈ ਮੁਰੀਦਹਿ॥੧੬॥

[1]ਬਦੀਉੱਦੀਨ ਮਦਾਰ, ਜੋ ਕਨੌਜ ਵਿਚ ਹੋਇਆ ਹੈ, ਦੀ ਸੰਪ੍ਰਦਾ ਦਾ ਫਕੀਰ। [2]ਉਜਲ ਤੇ ਉੱਜਲ ਫੁੱਲ। [3]ਮੁੜਕਾ ਚੱਲੇ ਸਾਰੇ ਸਰੀਰ ਤੋਂ। [4](ਓਹੋ ਦਰਸ਼ਨ ਹੀ) ਸਾਡੀ ਭੇਟਾ ਹੈ, (ਸੋਈ ਦਰਸ਼ਨ) ਅਸਾਂ ਇਹ ਦੇਖ ਲਿਆ ਹੈ। [6]ਜਦ ਇਕ ਮੰਨ ਲਿਆ ਤਦ ਫੇਰ ਕੋਈ ਭੇਦ ਨਾਂ। [7]ਜਿਸ ਨੇ ਦੋ ਕਰ ਮੰਨਿਆ ਹੈ ਉਸ ਦੇ ਅੰਦਰ ਦੁਬਿਧਾ ਹੈ। [8]ਚਤੁਰ ਨੇ ਕਹਿਆ। (ਅ) ਚਤੁਰਾਈ ਨਾਲ ਕਿਹਾ। *ਇਸ ਗੁਰਤਗੁ ਦੀ ਫਾਰਸੀ ਇਬਾਰਤ ਸਫਾ ਨਹੀਂ।

ਖ਼ੁਦਾ ਬੰਦਾ ਬਗ਼ੈਰ ਹਵਾਇ। ਖ਼ੁਦਾਇ ਚਸ਼ਮ ਸੋ ਬੇਪਰਵਾਹਿ। ਬਦਨ ਫ਼ੁਰਮਾਨ ਖ਼ੁਲਾਸੀ ਜਹਾਨ। ਬੰਦਗੀ ਦਾਰ ਦਰਗਹਿ ਪਰਵਾਨ'॥ ੧੭॥

[ਦ੍ਰੁਹ ਖਲਾਸੀ=ਦ੍ਰੁਹ ਦੀ ਆਜ਼ਾਦਗੀ, ਦ੍ਰੁਹ ਜਿਸ ਦੀ ਆਜ਼ਾਦ ਹੋਈ ਹੈ। ਭਾਵ ਸਰਬ ਬੰਧਨਾਂ ਤੋਂ ਜੋ ਨਿਰਬੰਧ ਹੋਇਆ ਹੈ। ਦੀਦਹਿ=ਦੇਖੇ ਯਾ ਦੀਦਹ ਬਾਯਦ=ਉਸ ਨੂੰ ਦੇਖਣਾ ਚਾਹਿਯੇ। ਦਰਸ਼ਨ ਜੋਗ। ਬਾਜ਼ੀ=ਖੇਲ, ਘਾੜ੍ਹੀਗਰੀ, ਬਨਾਵਟ। ਬਗ਼ੈਰ=ਬਿਨਾਂ। ਸਾਂਈ ਮੁਰੀਦਹ=ਰਬ ਦਾ ਸਿੱਖ। ਸਾਂਈਂ ਦਾ ਸੇਵਕ। ਖ਼ੁਦਾ ਬੰਦਾ=ਰੱਬ ਦਾ ਦਾਸ। ਹਵਾਇ=ਹਿਰਸ, ਲਾਲਚ, ਤ੍ਰਿਸ਼ਨਾਂ। ਚਸ਼ਮ=ਅੱਖ। ਖ਼ੁਦਾਇ ਚਸ਼ਮ=ਰੱਬ ਤੇ ਹੈ ਤੱਕ ਜਿਸ ਦੀ। ਬਦਨ ਫ਼ੁਰਮਾਨ=ਮੂੰਹ ਦਾ ਹੁਕਮ, ਭਾਵ ਤੇਰਾ। ਖ਼ੁਲਾਸੀ=ਬੇ ਰੋਕ, ਖੁਲ੍ਹਾ ਚੱਲਣ ਵਾਲਾ। ਬੰਦਗੀਦਾਰ=ਬੰਦਗੀ ਕਰਨ ਵਾਲਾ।]

ਅਰਥ—ਗੁਰੂ ਜੀ ਨੇ ਕਿਹਾ:—(ਜਿਸ ਦੀ) ਆਤਮਾ ਆਜ਼ਾਦ ਹੋਈ ਹੈ (ਉਹ) ਦੀਦਾਰ ਜੋਗ ਹੈ (ਭਾਵ ਉਹ ਦ੍ਰੁਹ ਸਿਆਹ ਨਹੀਂ)। ਸਾਈਂ ਦਾ ਸੇਵਕ (ਉਸ ਲੈਣ ਦੇਣ ਤੋਂ) ਬਿਨਾਂ ਹੈ ਕਿ ਜੋ ਬਾਜ਼ੀਗਰੀ (ਵਾਂਙੂ ਬਨਾਵਟੀ ਗੁਰੂ ਚੇਲਿਆਂ ਵਿਚ ਪਰਵਿਰਤ ਹੈ), (ਕਿਉਂਕਿ) ਰੱਬ ਦਾ ਬੰਦਾ ਹਵਾ (ਤ੍ਰਿਸ਼ਨਾ) ਤੋਂ ਖਾਲੀ ਹੁੰਦਾ ਹੈ। (ਇਸ ਲਈ ਕਿ) ਉਸ ਦੀ ਅੱਖ (ਤੱਕ) ਖ਼ੁਦਾ ਉਤੇ ਹੁੰਦੀ ਹੈ ਉਹ ਬੇਪਰਵਾਹ ਰਹਿੰਦਾ ਹੈ। ਉਸ ਦੇ ਮੂੰਹ ਦਾ ਫ਼ੁਰਮਾਨ (ਤੇਰਾ, ਹੁਕਮ) ਜਹਾਨ ਉਪਰ ਖੁੱਲ੍ਹਾ ਹੁੰਦਾ ਹੈ, ਦਰਗਾਹ ਵਿਚ (ਵੀ ਉਹ) ਬੰਦਗੀ ਵਾਲਾ (ਹੀ) ਪਰਵਾਨ ਹੈ (ਚਾਹੇ ਹੱਥ ਉਸ ਦਾ ਖਾਲੀ ਹੈ ਚਾਹੇ ਆਮਦਨ ਵਾਲਾ ਹੈ)।

ਸੂਚਨਾ—ਜੇ ਫਕੀਰ ਦੇ ਵਾਕਾਂ ਦੇ ਟਾਕਰੇ ਤੇ ਉਸ ਦੀ ਭੁੱਲ ਦੂਰ ਕਰਨ ਵਾਲੇ ਗੁਰਵਾਕਾਂ ਨੂੰ ਵੇਖਣਾ ਹੋਵੇ ਤਾਂ ਫਕੀਰ ਬਚਨ ਤੇ ਗੁਰਬਚਨ ਦੀ ਵੰਡ ਐਉਂ ਲਗਦੀ ਹੈ:—

ਫਕੀਰ ਬਚਨ	ਗੁਰ ਬਚਨ
ਦਸਤਜੁ ਖਾਲੀ ਰ੍ਰੁਹ ਸੁ ਸਿਆਹ ਦਸਤ ਜੁ ਆਮਦ ਬੇ ਪਰਵਾਹ	ਦ੍ਰੁਹ ਖਲਾਸੀ ਦੀਦਹਿ। ਬਾਜ਼ੀ ਬਗ਼ੈਰ ਸਾਈਂ ਮੁਰੀਦਹ। ਖ਼ੁਦਾ ਬੰਦਾ ਬਗ਼ੈਰ ਹਵਾਇ। ਖ਼ੁਦਾਇ ਚਸ਼ਮ ਸੋ ਬੇਪਰਵਾਹ।
ਅਵਾਜ਼ ਖਾਲੀ ਜਹਾਨ ਬਿਪੀਰ ਬਦਨ ਮ੍ਰਿਨ ਕਾਫਰ ਬੇ ਵਜ਼ੀਰ	ਬਦਨ ਫ਼ੁਰਮਾਨ ਖ਼ੁਲਾਸੀ ਜਹਾਨ। ਬੰਦਗੀਦਾਰ ਦਰਗਹਿ ਪਰਵਾਨ।

ਵਿਸ਼ੇਸ਼ ਵੀਚਾਰ—ਵਾਰਤਕ ਮਹਿਮਾ ਪ੍ਰਕਾਸ਼ ਪੁਰਾਣਾ ਗ੍ਰੰਥ ਹੈ ਉਸ ਵਿਚ ਜੋ ਵਾਰਤਾਲਾਪ ਆਇਆ ਹੈ ਸੋ ਥੋੜ੍ਹਾ ਹੈ, ਸਿੱਧਾ ਹੈ ਤੇ ਸਾਫ਼ ਹੈ, ਉਹ ਐਉਂ ਹੈ:—

ਤਬ ਫਕੀਰ ਕਹਿਆ: ਦਸਤ ਖਾਲੀ ਹੁਈ ਸ਼ਾਹ। ਹੁਕਮ ਹੋਆ ਦਸਤ ਖਾਲੀ ਪਾਤਸ਼ਾਹ। ਦਿਲ ਖਾਲੀ ਹੁਈ ਸ਼ਾਹ। ਸੋ ਸਾਖੀ ਵਾਲੇ ਨੇ ਇਹ ਬਚਨ ਬਹੁਤ ਕਠਨ

ਕਰਕੇ ਕਹੇ ਹਨ ਤੇ ਉਹੋ ਬਚਨ ਕਵਿ ਜੀ ਨੇ ਲਗ ਪਗ ਰਚੇ ਹਨ ਜਿਨ੍ਹਾਂ ਦਾ ਅਰਥ ਭਾਵ ਉਤੇ ਦੇ ਆਏ ਹਾਂ। ਇਨ੍ਹਾਂ ਵਾਕਾਂ ਦੇ ਹੋਰਵੇਂ ਅਰਥ ਭੀ ਲਾਉਣ ਦਾ ਜਤਨ ਹੁੰਦਾ ਹੈ ਜੋ ਇਸ ਪ੍ਰਕਾਰ ਹੈ:-

ਫਕੀਰ ਬਚਨ:-

੧. ਜੋ ਫੜਿਆਂ ਪਾਸ ਖਾਲੀ ਹੱਥ ਆਵੇ ਉਸ ਦਾ ਮੂੰਹ ਕਾਲਾ (ਯਾ ਆਤਮਾ ਕਾਲੀ) ਹੈ।

੨. ਜੋ ਹੱਥ ਵਿਚ ਕੁਛ ਲੈਕੇ ਆਵੇ ਸੋ ਬੇ ਪਰਵਾਹ ਹੋ ਜਾਂਦਾ ਹੈ।

੩. (ਖਾਲੀ ਹੱਥ ਵਾਲੇ ਦੀ) ਅਵਾਜ਼ ਖਾਲੀ ਹੈ ਉਹ ਜਹਾਂ ਵਿਚ ਬੇ ਪੀਰਾ ਹੈ।
(ਅ) ਜੋ ਫਕੀਰ ਦੀ ਆਵਾਜ਼ ਸੁਣਕੇ ਖਾਲੀ ਮੋੜਦਾ ਹੈ ਸੋ ਬੇ ਪੀਰਾ ਹੈ।

੪. ਮੂੰਹ ਉਸ ਦਾ ਮੂੰਦਾ ਹੈ ਕਾਫਰ ਹੈ ਤੇ ਬਿਨਾਂ ਸਲਾਹੀਏ ਦੇ ਹੈ। (ਅ) (ਨਾਮ ਤੋਂ) ਮੂੰਦਾ ਹੈ ਜਿਸ ਦਾ ਮੂੰਹ ਉਹ ਕਾਫਰ ਹੈ, ਉਸ ਦਾ ਸਿੱਖਯਾ ਦਾਤਾ ਕੋਈ ਨਹੀਂ ਹੈ।

ਗੁਰਵਾਕ:-

੫. ਗੁਰਾਂ ਕਿਹਾ (ਤੁਸਾਂ) ਆਤਮਾ ਦੀ ਖਲਾਸੀ ਨੂੰ ਡਿੱਠਾ ਨੇ ?
(ਅ) ਗੁਰਾਂ ਕਿਹਾ (ਉਹ) ਜੀਵ ਬੰਧਨਾਂ ਤੋਂ ਰਹਿਤ ਦੇਖੀਦਾ ਹੈ ਜੋ.....।

੬. ਜਗਤ ਰੂਪੀ ਬਾਜ਼ੀ ਤੋਂ ਬਰੋਰ ਹੋਕੇ ਸਾਈਂ ਦਾ ਮੁਰੀਦ ਹੈ। (ਅ) ਸੰਸਾਰ ਬਾਜ਼ੀ ਤੋਂ ਰਹਿਤ ਹੋਕੇ ਉਸ ਦਾ ਮੁਰੀਦ ਬਣੇ।

੭. ਕਾਮਨਾ ਬਿਹੀਨ ਖੁਦਾ ਦਾ ਬੰਦਾ ਹੋਵੇ।

੮. ਜੋ ਅੱਖਾਂ ਨਾਲ ਦੇਖਦਾ ਹੈ (ਪਰੀਪੂਰਨ) ਖੁਦਾ ਨੂੰ ਸੋ ਬੇ ਪ੍ਰਵਾਹ ਹੈ।

੯. ਗੁਰਾਂ ਦਾ ਫੁਰਮਾਨ ਹੀ ਜਹਾਨ ਤੋਂ ਮੁਕਤੀ ਹੈ। (ਅ) ਜੋ ਗੁਰਾਂ ਦੇ ਮੁਖ ਦਾ ਫੁਰਮਾਨ ਮੰਨਦਾ ਹੈ ਸੋ ਜਹਾਨ ਤੋਂ ਮੁਕਤ ਹੁੰਦਾ ਹੈ।

੧੦. ਬੰਦਗੀ ਵਾਲਾ ਦਰਗਹਿ ਪਰਵਾਨ ਹੈ।

ਸੁਨਿ ਕਰਿ ਹੋਯੋ ਖੁਸ਼ੀ ਵਿਸ਼ੇਸ਼ਾ ਬੋਲਯੋ ਪ੍ਰਭੁ ਸਿਉਂ ਪੁਨ ਦਰਵੇਸ਼ਾ ‘ਜ਼ਾਰਤ ਮੋਕੋ ਕੀ ਮੈਂ ਮਾਨੀ’[1]। ਰੋਜ਼ ਬਿਐਬ ਆਪ ਸੁਭ ਜਾਨੀ’[2] ॥ ੧੮ ॥ ਦੀਦਮ ਚਸ਼ਮ ਖੁਦਾਇ ਅਲਾਹਿ[3]। ਖੂਬ ਦਿਦਾਰ ਸੁ ਬੇ ਪਰਵਾਹ[4]। ਏਕ ਬਾਤ ਹੈਗੀ ਗੁਨਖਾਨ[5] ! ਤੂੰ ਸਾਚੋ ਗੁਰ ਪੀਰ ਜਹਾਨ ॥ ੧੯ ॥ ਬੰਦਾ ਬਦਨ ਕਦਮ ਦਰ ਚੂਨਹਿ[6] ਤੂੰ ਖੁਦਾਇ ਬਰਤਹਿ ਬਹੁ ਗੂਨਹਿ[7]। ਏਕ ਦਿਵਸ ਮੈਂ ਦਰਿ ਦਰਿਆਉ[8]। ਦੇਹਿ ਖੈਰ ਹਿਤ ਦੀਨਸਿ ਪਾਉ[9]॥੨੦॥ਗੁਸਲ ਕਰਨ[10]

[1](ਆਪ ਦਾ ਦਰਸ਼ਨ) ਮੱਕੇ ਦਾ ਦਰਸ਼ਨ ਮੰਨਦਾ ਹਾਂ। [ਫਾ:, ਜ਼ਜ਼ਾਰਤ=ਦਰਸ਼ਨ]। [2]ਅਜ (ਬੇਐਬ=) ਪੁੰਨਾਂ ਵਾਲਾ ਦਿਨ ਹੈ, (ਮੈਂ) ਆਪ ਭਲੀ ਪ੍ਰਕਾਰ ਇਹ ਗੱਲ ਜਾਣ ਲਈ ਹੈ। [3]ਮੈਂ ਖੁਦਾਇ ਦਾ ਦਰਸ਼ਨ ਅੱਖੀਂ ਦੇਖਿਆ ਹੈ। [4]ਆਪ ਬੇਪਰਵਾਹ ਦਾ ਬੜਾ (ਚੰਗਾ) ਦੀਦਾਰ ਹੈ। [5]ਹੇ ਗੁਨਖਾਨ ! ਇਹ ਇਕ ਗੱਲ ਹੈ। [6]ਮੈਂ ਬੰਦਾ ਮੁਖ(ਵਿਚ ਪਾਂਵਦਾ ਹਾਂ)ਆਪਦੇ ਚਰਨਾਂ ਵਿਚ ਦੀ ਧੂੜੀ। [7]ਤੂੰ ਖੁਦਾ ਹੈਂ ਤੇ ਬਹੁਤ ਰੰਗਾਂ ਵਿਚ ਵਰਤਦਾ ਹੈਂ। [8]ਦਰਿਆਉ ਵਿਚ ਆਪਣੀ ਦੇਹ ਦੀ ਸੁਖ ਵਾਸਤੇ ਪੈਰ ਰਖਿਆ (ਸ਼ਨਾਨ ਲਈ)। [9]ਸ਼ਨਾਨ ਕਰਨ ਲਗਿਆਂ ਮੈਂ (ਜਦ) ਟੁੱਬੀ ਲਾਈ।

ਮੈਂ ਛੁਬਕ ਲਗਾਈ। ਏਕ ਪੁਰਖ ਤਬਿ ਦੀਨ ਦਿਖਾਈ। ਲੇਕਰਿ ਦੂਰ ਗਯੋ ਮੁਝ ਸੋਈ। ਮਮ ਮਨ ਭਰਮ ਖਾਬ ਸਮ ਹੋਈ[1] ॥ ੨੧ ॥ ਤਹਾਂ ਪਹੁੰਚਿ ਇਕ ਦੇਖੀ ਦਾਰਾ[2]। ਜਿਸ ਕੇ ਤਨ ਮਹਿੰ ਜੀਵ ਹਜ਼ਾਰਾਂ[3]। ਮੰਦਰ ਅੰਦਰ ਸੋ ਲੇ ਗਈ। ਮਮ ਸਨਮਾਨ ਕਰਤਿ ਬਹੁ ਭਈ ॥ ੨੨ ॥ ਪੂਜਾ ਕਰਿ ਅਕੋਰ ਮੁਝ ਦੀਨਿ। ਪੁਨ ਇਕ ਪੁਰਖ ਬਿਲੋਕਨ ਕੀਨਿ। ਬਹੁ ਬਾਹੂ ਬਹੁ ਬਦਨ ਸੁਹੇਲੇ[4]। ਨਾਗ ਲਪੇਟੇ ਮਨਹੁ ਸਪੇਲੇ[5] ॥ ੨੩ ॥ ਮੋਹਿ ਸੰਗ ਬੋਲਨੋ:-ਸੁਖਸਾਈ[6]!-।ਮੁਝ ਤੋ ਕਛੂ ਨ ਜਾਨਨੋ ਜਾਈ[7]। ਕਹਨੋ ਤਬੈ-ਮੈਂ ਨਹੀਂ ਪਛਾਨੋ। ਕੌ ਤੂੰ, ਕੈਸੇ ਕਰਤਿ ਬਖਾਨੋ ?-।੨੪॥ ਸੁਨਿ ਕਰਿ ਕਹਯੋ ਸੰਦੇਸਾ ਰੁਰਾ[8]।-ਦਸਮੇ ਪਾਤਸ਼ਾਹੁ ਗੁਰ ਪੂਰਾ।ਤਿਨ ਢਿਗ ਪਹੁੰਚਹੁ ਕਰਹੁ ਬਤਾਵਨ। ਨਉਂ ਕਰੋਰ ਅਰੁ ਲਾਖ ਪਚਾਵਨਿ ॥ ੨੫ ॥ ਦਰਬ ਤੁਮਾਰੋ ਅਬਿ ਕੋ ਧਰਿਯੋ।ਮੋਹਿ ਭਾਰਜਾ ਕੇ ਢਿਗ ਪਰਿਯੋ। ਦਸ ਕਰੋਰ ਅਰ ਸੱਤਰ ਲਾਖਾ। ਦੁਤੀ ਭਾਰਜਾ ਕੇ ਢਿਗ ਰਾਖਾ ॥ ੨੬ ॥ ਪ੍ਰਥਮ ਦੇਹਿ ਕੌ ਧਰਨੋ ਤੁਮਾਰੋ[9]।ਕਿਉਂ ਕਰਿ ਤਿਸਕੀ ਬਾਤ ? ਉਚਾਰੋ[10]। ਉਨੀ ਸਵਾ ਕਰੋਰ ਭਯੋ ਸਭਿ[11]।ਵਾਧੇ ਸਹਿਤ[12] ਲੀਜੀਐ ਸੋ ਅਬਿ ॥੨੭। ਕੈ ਸਭਿ ਧਨ ਕੌ ਲੀਜੈ ਦੇਸ਼ਾਚਹਹੁ ਤੁਸੀਂ ਜਹਿੰ ਲੇਹੂ* ਅਸ਼ੇਸ਼[13]। ਦੈਨਦਾਰ† ਮੈਂ ਰਾਵਰਿ ਏਹੋਂ‡। ਜਹਿੰ ਜਬਿ ਚਾਹੋ ਤਹਿੰਤਬਲੈਹੋ-[14]॥੨੮॥ਹਸਕਰਿਸ਼੍ਰੀਪ੍ਰਭੁਗਿਰਾ ਅਲਾਈ। 'ਭਲਾ ਫਕੀਰ ਭਲਾ ਸੁਨਿ ਸਾਈਂ[15]! ਜਾਨ ਲੀਨ ਹਮ ਸਰਬ ਸੰਦੇਸਾ। ਸਮੁਝਨੋ ਪਾਛਲ ਪ੍ਰਥਮ ਅਸ਼ੇਸ਼ਾ'॥੨੯॥ਸੁਨਿ ਫਕੀਰ ਹੁਇ ਦੀਨ ਬਖਾਨੈ। 'ਜ਼ਾਹਰ ਕਰਹੁ ਸਭਾ ਹਮ ਜਾਨੈਂ। ਤਹਾਂ ਨ ਭੇਦ ਪਛਾਨਨੋ ਕੋਈ। ਇਹਾਂ ਆਪ ਭਾਖੀ ਰਖਿ ਗੋਈ[16] ॥੩੦॥ਤਹਾਂ ਖਾਬ ਸਮ ਕਛੂ ਨ ਜਾਨ॥ਕੁਛ ਮੇਰੋ

[1]ਸੁਪਨੇ ਵਾਂਗ ਢਾਂਵਲਾ ਪਿਆ। [2]ਇਸ:ਨੂੰ। [3]ਮੱਛ ਕੱਛ ਆਦਿ। [4]ਬਹੁਤੀਆਂ ਬਾਹਾਂ ਬਹੁਤੇ ਮੁਖ ਸੁਹਣੇ। [5]ਮਾਨੋ ਸਪਾਂਧੇ ਨੇ ਨਾਗ ਲਏ ਹੋਣ। [6]ਉਹ ਮੈਂਨੂੰ ਨਾਲ ਬੋਲਿਆ:-ਹੇ ਸਾਈਂ ਜੀ ਸੁਖ ਹੈ ? (ਅ) ਹੇ ਸੁਖਾਂ ਦੇ ਸਾਈਂ (ਗੁਰੂ ਜੀਓ!)। [7]ਪਰ ਮੈਨੂੰ ਕੁਛ ਪਤਾ ਨਾ ਲਗੇ। [8](ਉਸ ਨੇ) ਕਿਹਾ ਮੁੰਦਰ ਸਨੇਹਾ। [9]ਤੁਹਾਡੇ ਪਹਿਲੇ ਜਨਮ ਦਾ ਰੱਖਿਆ ਹੋਇਆ ਹੈ ਨੇ। [10]ਭਾਵ ਦੱਸੋ ਉਸ ਦਾ ਕੀ ਕੀਤਾ ਜਾਵੇ। [11]ਉੱਨੀਂ +ਸਵਾ ਕ੍ਰੋੜ (=ਸਵਾ ਵੀਹ ਕ੍ਰੋੜ)। ਪਿੱਛੇ ਕਿਹਾ ਹਿਸਾਬ ਇਉਂ ਹੈ:-੯੮੫੦੦੦੦੦। ੧੦੭੦੦੦੦੦=੨੦੨੫੦੦੦੦। [12]ਭਾਵ ਬਿਆਜ ਸਮੇਤ। [13]ਸਾਰਾ। [14]ਹੇ ਭਲੇ ਫਕੀਰ ਸਾਈਂ ਤੂੰ (ਲਿਆ ਹੈ) ਭਲਾ। (ਅ) (ਭਲਾ ਭਲਾ=) ਬਹੁਤ ਭਲਾ, ਤੂੰ ਲਿਆ ਹੈ ਫਕੀਰ ਸਾਈਂ। [15]ਗੁਪਤ ਦੱਸਕੇ ਕਹੀ।

*ਪਾ:-ਲਹਹੁ। †ਪਾ:-ਦੈਨਹਾਰ। ‡ਪਾ:-ਦੇਵੋ।

ਬਸ ਚਲਨੋ ਨ ਸਯਾਨਾ[1]।ਤੁਮ ਅਬਿ ਕਰੁਨਾ ਕਰਿ ਸਮੁਝਾਵੋ।ਕਹਾਂ ਬਾਤ ਏ ਸਕਲ ਬਤਾਵੋ ?' ॥ ੩੧ ॥ ਬਿਨੈ ਸੁਨਤਿ ਸਤਿਗੁਰੂ ਉਚਾਰੀ। 'ਪੁਰਖ ਉਦਧਿ[2], ਸਤੁੱਦ੍ਵ[3] ਸੋ ਨਾਰੀ।ਦੂਜੀ ਗੌਦਾਵਰੀ ਸੁ ਦਾਰਾ। ਤਿਨਹੁੰ ਸੁਨੇਹਾ ਤੋਹਿ ਉਚਾਰਾ ॥੩੨॥ ਸੋ ਲੇਖਾ ਹਮ ਸਮਝਹਿ ਸਾਰਾ। ਦਰਬ ਇਕੱਤ੍ਰ ਜੁ ਧਰਨੋ ਉਦਾਰਾ। ਸਿਖ ਪੁੱਤ੍ਰਾਂ ਕੋ ਲੈ ਹਮ ਦੈਹੈਂ[4]। ਜਥਹਿ ਪੰਥ ਜਗ ਮਹਿੰ ਬਿਰਧੈ ਹੈ ॥੩੩॥ ਰਾਜ ਕਰਨ ਕੀ ਲਾਇਕ ਹੋਵਹਿ। ਆਵਨੀ ਤੈ ਦੁਸ਼ਟਨ ਕੋ ਖੋਵਹਿ।ਤਿਨ ਮਹਿੰ ਏਕ ਸਿੱਖ ਹੈ ਭਾਰਾ।ਤਿਸ ਹੱਥੀਂ ਲੈਖਾ ਹੁਇ ਸਾਰਾ ॥ ੩੪ ॥ ਸੋ ਲੇਵੈ ਨਿਜ ਮਾਤਾ ਸਹਿਤ[5]। ਸਮੁਝਹਿੰਗੀ, ਲੈਖਾ ਹੈ ਮਹਿਤ। ਇਸੀ ਹੇਤ ਦੈ ਬਾਰ ਉਚਾਰਾ।ਭਲਾ ਭਲਾ ਜੀ ਜਾਨਨੋ ਸਾਰਾ ॥ ੩੫॥ ਹੈਗਾ ਸੱਚੁ ਫਕੀਰਹਿ ਸਾਂਈਂ[6]। ਸਭਿ ਹਮ ਸਮੁਝਨੋ ਜਥਾ ਬਤਾਈ'। ਸੁਨਤਿ ਫਕੀਰ ਝੁਕਨੋ ਕਰਿ ਨਮੋ। ਦੂਝਨਿ ਹੇਤ ਕਹਨੋ ਤਿਹ ਸਮੋ ॥ ੩੬ ॥ 'ਮੋ ਕਹੁ ਲਾਭ ਕਹਾਂ ਕਛੁ ਹੋਵਾ।ਦਰਸ਼ਨ ਰਾਵਰ ਕੋ ਬਰ ਜੋਵਾ'। ਸ਼੍ਰੀ ਕਲਗ਼ੀਧਰ ਤਬਿ ਮੁਸਕਾਏ। 'ਪੰਥ ਬਿਖੈ ਤੁਮ* ਉਪਜਹੁ ਆਏ ॥ ੩੭ ॥ ਤੁਮ ਭੀ ਤਪੁ ਕੋ ਫਲ ਹੁਇ ਜੇਤਾ। ਭੋਗਹੁ ਭੋਗ ਹਰਖ ਕਰਿ ਤੇਤਾ। ਕਰੋ ਰਾਫ਼ ਕੋ ਲੈ ਕਰਿ ਧਰਨੀ। ਜਿਸ ਪ੍ਰਕਾਰ ਕੀ ਕੀਨਸਿ ਕਰਨੀ' ॥ ੩੮ ॥ ਕ੍ਰਿਪਾ-ਦ੍ਰਿਸ਼ਟਿ ਕੋ ਜਾਨਿ ਫਕੀਰ। ਪੁਨ ਬੋਲਨੋ ਜੁਤਿ ਬਿਨੈ ਗਹੀਰ। 'ਭਉਜਲ ਤੇ ਪ੍ਰਭੁ ਹਮਹਿ ਬਚਾਵੋ। ਭੋਗ ਰੋਗ ਮਹਿੰ ਨਾਹਿਨ ਪਾਵੋ॥੩੯॥ ਸੱਚੁ ਹੱਕ ਸੋਂ ਮੋਹਿ ਮਿਲਾਵੋ[7]। ਜਿਸ ਤੇ ਆਵਾਗਵਣ ਮਿਟਾਵੋ'। ਸੁਨਿ ਸ਼੍ਰੀ ਮੁਖ ਤੇ ਮਾਲਕ ਬੋਲੇ। 'ਸਾਂਈ ਜੀ ! ਪ੍ਰਭੁ ਪੂਰਾ ਤੋਲੈ ॥ ੪੦ ॥ ਦੋਹਰਾ ॥ ਭਾਣਾ ਹੈ ਇਸ ਰੀਤਿ ਕੋ ਕਿਸ ਬਿਧਿ ਮਿਟੈ ਨ ਕੋਇ।ਹੁਕਮੈ ਅੰਦਰਿ ਸਭਿ ਕੋ ਬਾਹਰ ਹੁਕਮ ਨ ਕੋਇ ॥੪੧॥ ਤਲ ਤ੍ਰੁਮਤ ਉਪਰ ਮਰਦ ਦੋਨੋ ਕੇ ਦਰ ਜੋਇ। ਫੈਸਲ ਦੀਦਮ ਚਸ਼ਮ ਸਭਿ ਸਾਬਤ ਰਹੈ ਨ ਕੋਇ[8] ॥ ੪੨ ॥ ਸੁਨਿ

[1]ਮੇਰੀ ਪਛਾਣ ਦੀ ਕੋਈ ਵਾਹ ਨਾ ਵੱਲੀ। [2]ਓਹ ਪੁਰਖ ਸਮੁੰਦਰ ਸੀ। [3]ਸਤਲੁਜ। [4]ਸਿੱਖਾਂ ਪੁਤ੍ਰਾਂ ਨੂੰ ਲੈਕੇ ਦਿਆਂਗੇ। [5]ਮਾਤਾ (ਧਰਤੀ) ਸਮੇਤ ਆਪ ਓਹ ਲਵੇਗਾ (ਰੁਪੱਜਾ) । (ਅ) ਉਸ ਦੀ ਆਪਣੀ ਮਾਤਾ ਵੀ ਨਾਲ ਹੋਵੇਗੀ । [6]ਹੇ ਫਕੀਰ ਸਾਈਂ ਇਹ ਸੱਚ ਹੈ । [7]ਨਿਸ਼ਚੇ ਕਰਕੇ ਵਾਹਿ-ਗੁਰੂ ਨਾਲ ਮੈਨੂੰ ਮਿਲਾਓ । [8](ਮੈਂ ਇਹ) ਫੈਸਲਾ (ਦਰਗਾਹ ਦਾ) ਅੱਖੀਂ ਡਿੱਠਾ ਹੈ ਕਿ (ਤੇਰੇ ਉਪਰ) ਮਰਦ (ਰੱਬ) ਹੋਵੇਗਾ ਤੇ ਤੇਰੇ ਤਲੇ ਤ੍ਰੁਮਤ (ਮਾਇਆ) ਹੋਵੇਗੀ ਭਾਵ ਤੂੰ ਮਾਇਆ ਵਿਚ ਅਲੇਪ ਰੱਬ ਦਾ ਪ੍ਰੇਮੀ ਹੋਵੇਂਗਾ।(ਇਸ ਹੁਕਮਦੀ ਗੋਲਨੂੰ ਮਮਝੇ ਬਿਨਾਂ)ਕੋਈਸਾਬਤ ਨਹੀਂਰਹਿੰਦਾ

[ਬਾਕੀ ਟੁਰ ਗਈ ਦਖੋ ਅਗਲੇ ਪੰਨੇ ਦੇ ਹੇਠਾਂ]

*ਪਾ:—ਤਬ।

ਕਲਗ਼ੀਧਰ ਕੋ ਬਚਨ ਖੁਸ਼ੀ ਭਯੋ ਮਨ ਮਾਂਹਿ।ਜਿਤ ਇੱਛਾ ਤਿਤ ਕੋ ਗਯੋ ਗੁਰ ਦਰਸ਼ਨ ਕੋ ਚਾਹਿ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਦਰਵੇਸ਼' ਪ੍ਰਸੰਗ ਬਰਨਨੰ ਨਾਮ ਤ੍ਰੈ ਇੰਸਤੀ ਅੰਸੂ ॥ ੨੩ ॥

੨੪. [ਕਵੀਆਂ ਨਾਲ ਪ੍ਰਸ਼ਨੋਤਰ]।

ਦੋਹਰਾ ॥ *ਸੁਪਤੋ† ਨਿਸ ਮਹਿੰ ਸਤਿਗੁਰੂ ਮਨ ਭਾਵਤਿ ਕਰਿ ਖਾਨ। ਅੰਮ੍ਰਿਤ ਵੇਲਾ ਮਹਿੰ ਉਠੇ ਕੀਨੋ ਸੌਚ ਸ਼ਨਾਨ ॥੧॥ ਚੌਪਈ॥ ਬਸਤ੍ਰ ਸ਼ਸਤ੍ਰ ਕੋ ਪਹਿਰਨਿ ਕਰਿਕੈ।ਸੁੰਦਰ ਅੰਗ ਬਿਭੂਖਨ ਧਰਿਕੈ।ਸਭਾ ਬਿਖੈ ਕਲਗ਼ੀਧਰ ਆਏ। ਚਾਮੀਕਰਿ ਪ੍ਰਯੰਕ ਜਿਸ ਥਾਏਂ ॥ ੨ ॥ ਆਸਤਰਨ ਮਖਮਲ ਕੋ ਕਸਿਯੋ। ਜਰੀ ਸਹਿਤ ਗੁੰਫਨ ਯੁਤਿ ਲਸਿਯੋ। ਤਿਸ ਪਰ ਬਿਰੇ ਬਿਸਾਲ ਕ੍ਰਿਪਾਲਾ। ਆਇ ਖਾਲਸਾ ਗਨ ਤਿਸ ਕਾਲਾ ॥ ੩॥ ਨਮੋ ਕਰਤਿ ਅਰੁ ਈਠਤਿ ਹੈਰੇ।ਲਗੇ ਦਿਵਾਨ ਆਨਿ ਤਿਸ ਬੇਰੇ।ਹੇਮਲਸ਼ਟਕਾ ਧਾਰਨ ਕਰੇ। ਆਗੇ ਚੋਬਦਾਰ ਤਹਿੰ ਖਰੇ॥੪॥ ਸ਼੍ਰੀ ਮੁਖ ਤੇ ਤਬਿ ਹੁਕਮ ਬਖਾਨਾ। 'ਗੁਨੀ ਕਵੀਸ਼ੁਰ ਪੰਡਤਿ ਨਾਨਾ। ਸਭਿਹਿਨਿ ਕੋ ਹਕਾਰਿ ਲੈ ਆਵਹੁ। ਜਹਿੰ ਜਹਿੰ ਡੇਰੇ ਤਹਾਂ ਸਿਧਾਵਹੁ' ॥੫॥ ਸੁਨਿਕੈ ਸਭਿ ਤਤਕਾਲ ਬੁਲਾਏ। ਤਿਨ ਕੇ ਦੈ ਹੌਂ ਨਾਮ ਬਤਾਏ। ਕੇਸ਼ੋਦਾਸ ਪੁੱਤ੍ਰ ਕੁਵਰੇਸ਼।ਦ੍ਵੈਣਪਰਬ ਜਿਨ ਕੀਨ ਅਸ਼ੇਸ਼[1] ॥ ੬ ॥ ਗੁਣੀਆ, ਸੁਖੀਆ, ਬੱਲਭ ਆਯੋ । ਧਯਾਨ ਸਿੰਘ ਗੁਰ ਦਰਸ਼ਨ ਪਾਯੋ। ਇੱਤ੍ਯਾਦਿਕ ਪਹੁੰਚੇ ਕੁਛ ਔਰ। ਬੈਦਤਿ ਭੇ ਸੋਢੀ ਸਿਰਮੌਰ॥੭॥ਸਾਦਰ ਬੈਠੇ ਸਭਾ ਮਝਾਰੀ।ਸਭਿ ਪ੍ਰਤਿ ਸ਼੍ਰੀ ਪ੍ਰਭੁ ਗਿਰਾ ਉਚਾਰੀ। 'ਤੁਮ ਸਗਲੇ ਬੁਧਿਵੰਤਿ ਬਿਸਾਲੇ। ਕਰਹੁ ਬਿਚਾਰਨ ਵਿੱਦ੍ਯਾ ਜਾਲੇ॥ ੮ ॥ ਕਹਿੰ ਤੇ ਸੁਪਨਾ ਪਾਵਹਿ ਪ੍ਰਾਨੀ ? ਕਿਮ ਨਿਸਪਤਿ ਮੈਂ ਸ਼ਾਮ ਨਿਸ਼ਾਨੀ[2] ? ਕਿਮ ਗੋਡੇ ਪਰ ਪਾਗ ਰਖੰਤੇ ? ਕਿਮ ਚੀਤੇ ਪਾਛੇ ਥੁਕਿਯੰਤ[3]? ॥ ੯ ॥ ਚੂਨ[4] ਪਕਾਵਨ ਜਬਿ ਹੀ ਲਾਗੇ। ਤੋਰਿ ਪਿਛੇ ਕਿਮ

[1]ਜਿਸ (ਕੇਸ਼ੋਦਾਸ ਦੇ ਪੁੱਤ੍ਰ ਕੁਵਰੇਸ਼) ਨੇ ਮਹਾਂਭਾਰਤ ਵਿਚੋਂ ਦ੍ਵੈਣ ਪਰਬ ਸਾਰਾ (ਭਾਸ਼ਾ) ਕੀਤਾ ਸੀ। [2]ਕਿਉਂ ਚੰਦ੍ਰਮਾ ਵਿਚ ਕਾਲੇ ਦਾਗ਼ ਹਨ ? [3]ਪਿਸ਼ਾਬ ਕਰਕੇ ਪਿੱਛੋਂ ਕਿਉਂ ਥੁੱਕਦੇ ਹਨ। [ਖਾਲਸਈ ਬੋਲਾ:, ਚੀਤਾ ਭਜਾਉਣਾ=ਪੇਸ਼ਾਬ ਕਰਨਾ]। [4]ਆਟਾ।

*ਇਹ ਸੋ ਸਾਖੀ ਦੀ ੮੪ਵੀਂ ਸਾਖੀ ਹੈ। †ਪਾ:–ਸੁਪਤਹਿ।

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਭਾਵ ਪੂਰਾ ਨਹੀਂ ਉਤਰ ਸਕਦਾ। (ਅ) ਉਪਰ ਮਰਦ (ਅਕਾਸ਼) ਹੈ, ਤਲੇ ਜ਼ਨਾਨਾ (ਧਰਤੀ) ਹੈ ਦੋਹਾਂ ਦੇ ਵਿਚ ਜੋ ਕੋਈ ਆਇਆ ਹੈ ਮੈਂ ਇਹ ਫੈਸਲਾ ਅੱਖੀਂ ਡਿੱਠਾ ਹੈ ਕਿ ਸਾਬਤ ਕੋਈ ਨਹੀਂ ਰਹਿੰਦਾ, (ਭਾਵ ਸਾਈਂ ਵਿਚ ਜੁੜੇ ਬਿਨਾ) ਕੋਈ ਨਹੀਂ ਬਚਦਾ। ਇਸ਼ਾਰਾ ਹੈ ਇਸ ਗੁਰਵਾਕ ਵਲ–ਦੁਇ ਪੁੜ ਚਕੀ ਜੋੜਿਕੇ ਪੀਸਣ ਆਇ ਬਹਿਠੁ ॥ ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥

ਜੋਰਤਿ ਆਗੇ[1] ? ਰੁਖ ਬਿਗੈਰ ਕਿਉਂ ਬੋਲਨ ਕਰਿ ਹੈ ? ਧਨੁ[2] ਟੰਕਾਰ ਕਰੈਂ ਕਿਉਂ ਨਰ ਹੈਂ ? ॥੧੦॥ ਕਹਹੁ ਤਮਾਕੂ ਕਿਉ ਨਹਿ ਛੁਹੈਂ ? ਕਥਾ ਦ੍ਵਾਦਸ਼ੀ ਕਿਮ ਨਹਿ ਕਹੈਂ?'।ਇਮ ਸ਼੍ਰੀਸਤਿਗੁਰਤੇ ਸਭਿ ਸੁਨੈ[3]।ਕਵਿਕੁਵ-ਰੋਸ਼ ਪ੍ਰਥਮ ਹੀ ਭਨੈ॥੧੧॥ਦੋਹਰਾ ॥ 'ਖਾਇ ਸਕਲ ਰਸ* ਅੰਨ ਤੇ ਦਪਟੈ ਨਾਰੀ ਭਾਵ[4]। ਘੂੰਮ[5] ਨੀਦ ਪੀਛੈ ਪਚੈ† ਜੀਵ ਕਲਾ ਛੁਟ ਦਾਵ[6]‡॥੧੨॥ ਫੁਰੇ ਸੁਪਨ ਸਭਿ ਜੰਤੁ ਕੌ ਸਾਚ ਝੂਠ ਮਨ ਬੁਝਿ'।ਇਤਨੀ ਜਾਨੀ ਗਯਾਨ ਤੇ,ਤਾਂ ਪਰ ਤੁਮਰੀ ਸੂਝ[7] ॥ ੧੩ ॥ 'ਬਲਭੁ: 'ਕਾਲਸ਼ ਪਾਪ ਫਲ ਗੌਤਮ ਪਤਨੀ ਪ੍ਰੀਤ।ਸਸਿ ਉਠਾਇ ਰਿਖਿ ਨ੍ਹਾਣ ਕੋ ਕਾਮੀ ਬਾਸ਼ਵ ਮੀਤ[8]॥੧੪॥ ਗੁਨੀਆ:'ਜਾਨੁ ਜਾਨਵੀ ਸ਼ੁੱਧ ਠੌਰ ਵਰ ਈਸ਼[9]। ਮੀਤ ਪਾਗ ਸ਼ਰਨਾਗਤੀ ਗੋਡ ਲਾਗ ਸੁਖ ਸੀਸ[10] ॥੧੫॥ ਮੁਖੀਆ:'ਤੈਤਰ ਮੰਤੂ ਕੇ ਨਾਸ਼ ਕਰਨ ਕੇ ਹੇਤ।ਥੁਕ ਕੀਏ ਹਤਿ ਹੋਤਿ ਹੈ ਜਾਂਤੇ ਕੀਨਾ ਚੇਤਿ[11]॥੧੬॥ਗੁਰਦਾਸ: 'ਦਾਸ ਪਗ ਸਤਿਗੁਰੂ ਅਹੰ ਮਿਟੈ ਤੁਮ ਸ਼ਰਨ ॥ ਤਵਨ ਕ੍ਰਿਪਾ ਬਿਨ ਅਹੰਮਤੀ ਬੋਲਤ ਪ੍ਰੀਤੀ ਹਰਨ[12]ਝ' ॥ ੧੭ ॥ ਸੈਨਾਪਤਿ ਕਹਿਤਾ 'ਇਹੀ

[1](ਤਾਉਣ ਦੇ) ਅਗੋਂ ਆਟਾ ਤੋੜ ਕੇ ਪਿੱਛੇ ਕਿਉਂ ਲਾਉਂਦੇ ਹਨ। [2]ਧਨੁਖਦਾ। [3]ਸਭ ਨੇ ਸੁਣਿਆਂ। [4]ਸਾਰੇ ਅੰਨ ਆਦਿ ਰਸ ਖਾਕੇ ਨਾੜੀਆਂ ਦੇ (ਮੁਖਮ)ਭਾਵ ਦਬ ਜਾਂਦੇ ਹਨ। [5]ਪ੍ਰਭਮ ਹੋਕੇ [6]ਅੰਨ ਪਚੇ ਤੇ ਪਿੱਛੋਂ ਗਾੜ੍ਹੀ ਨੀਂਦ ਪੈਂਦੀ ਹੈ ਤੇ ਜੀਵ ਕਲਾ (ਅੰਨ ਰਸ ਦੇ) ਦਬਾ ਤੋਂ ਛੁੱਟ ਜਾਂਦੀ ਹੈ। [7]ਉਸ ਵੇਲੇ ਸੁਪਨੇ ਨੂੰ ਜੋ ਝੂਠਾ ਹੁੰਦਾ ਹੈ ਤਾਂ ਸੱਚ ਸਮਝਦਾ ਹੈ। [8]ਇਸ ਤੋਂ ਪਰੇ ਆਪਨੂੰ ਖਬਰ ਹੈ ,ਹੇ ਕਲਜ਼ਗੀਧਰ ਜੀ) ! [9]ਬੱਲਭ (ਕਵੀ ਨੇ ਕਿਹਾ):—(ਚੰਦ ਦੀ) ਕਾਲੋਂ ਪਾਪ ਦਾ ਫਲ ਹੈ ਜੋ ਗੌਤਮ ਦੀ ਵਹੁਟੀ ਨਾਲ ਪ੍ਰੀਤ ਕੀਤੀ ਸੀ (ਇੰਦਰ ਨੇ); ਤਦੋਂ ਚੰਦ੍ਰਮਾਂ ਨੇ ਵਕਤ ਤੋਂ ਪਹਿਲੇ ਉਦੇ ਹੋਕੇ ਰਿਖੀ(ਗੌਤਮ)ਨੂੰ ਨ੍ਹਾਉਣ ਲਈ ਉਠਾਇਆ ਕਾਮੀ ਇੰਦ੍ ਦਾ ਮਿੱਤ੍ ਬਣਕੇ। [10]ਗੁਨੀਆ (ਕਵੀ ਨੇ ਕਿਹਾ):—(ਵਰ+ ਈਸ਼=)ਸ੍ਰੇਸ਼ਟ ਸ਼ਿਵਜੀ ਦੇ ਸੁੱਧ ਠੌਰ (ਭਾਵ ਜਟਾਂ ਵਿਚੋਂ ਨਿਕਲੀ) ਗੰਗਾ ਨੂੰ ਜਾਨੁ ਰਿਸ਼ੀ ਨੇ ਪੀ ਲਿਆ ਫਿਰ ਉਸਨੇ ਆਪਣੇ) ਜਾਨੁ (ਗੋਡੇ ਤੋਂ ਕੱਢੀ ਤਾਂਤੇ ਗੋਡਾ ਪਵਿੱਤ੍ ਮੰਨਿਆਂ ਗਿਆ)। [11](ਦੂਜਾ ਕਾਰਣ) ਮਿੱਤ੍ ਦੀ ਸ਼ਰਨ ਆਇਆਂ ਪਗ ਸਿਰ ਸਮੇਤ ਗੋਡਿਆਂ ਨੂੰ ਲਗ ਜਾਂਦੀ ਹੈ (ਤਾਂ ਇਸ ਨੂੰ ਉਸ ਤੋਂ) ਸੁਖ ਮਿਲਦਾ ਹੈ। [12]ਸੁਖੀਆ (ਕਵੀ ਨੇ ਕਿਹਾ):—ਕਿਉਂਕਿ ਥੁੱਕ ਸੁਟਿਆਂ ਤੈਤ੍ ਮੰਤ੍ ਨਾਸ਼ ਹੋ ਜਾਂਦੇ ਹਨ (ਤੇ ਖਯਾਲ ਇਹ ਹੈ ਕਿ ਪਿਸ਼ਾਬ ਕੀਤਿਆਂ ਅਪਵਿੱਤ੍ ਹੋਈ ਦਾ ਹੈ ਤੇ ਅਪਵਿੱਤ੍ ਤੇ ਤੈਤ੍ ਮੰਤ੍ ਚਲ ਜਾਂਦਾ ਹੈ, ਇਸ ਕਰਕੇ ਥੁਕ ਸੁਟਣੀ ਸਭ ਦੇ) ਚੇਤੇ ਵਿਚ ਹੈ। (ਅ) ਕੀਨਾਵੇਤ=ਚੀਤਾ ਕਰਕੇ, ਪਿਸ਼ਾਬ ਕਰਕੇ। [13](ਰੁਖ ਬਿਗੈਰ ਬੋਲਣ ਦਾ ਉਤਰ) ਗੁਰਦਾਸ (ਨੇ ਕਿਹਾ:—ਮੈਂ) ਸਤਿਗੁਰੂ ਦੇ ਚਰਨਾਂ ਦਾ ਦਾਸ ਹਾਂ, ਆਪਦੀ ਸ਼ਰਨ ਆਇਆਂ ਅਹੰਕਾਰ ਮਿਟ ਜਾਂਦਾ ਹੈ (ਪਰ) ਜੋ ਜੀ ਤੁਸਾਡੀ ਕ੍ਰਿਪਾ ਤੋਂ ਬਿਨਾਂ ਹਨ ਓਹ (ਇੰਨੇ) ਹੰਕਾਰੀ (ਮੂਰਖ) ਹੋ ਜਾਂਦੇ ਹਨ (ਕਿ ਜਦੋਂ ਕਿਸੇ ਦੀ ਵਿਚ) ਪ੍ਰੀਤੀ ਨਹੀਂ ਬੀ ਹੈ ਤਾਂ ਬੀ ਬੋਲੀ ਜਾਂਦੇ ਹਨ। *ਪਾ:—ਨਰ। †ਪਾ:—ਪਰੇ। ‡ਪਾ:—ਜਾਵ। ਝਪਾ:—ਸਰਨ।

ਪ੍ਰਥਮ ਬਰਕਤੀ ਜਾਨ। ਗਨਪਤਿ ਆਦਿ ਮਨਾਈਐ ਆਦਿ ਤਵਨ ਕੀ ਕਾਨ[1]॥੧੯॥ਸੁੱਖਾ ਸਿੰਘ ਟੈਕਾਰ ਕੀ ਛੋੜੂਨਿ ਦਯੋ ਵੈਗਾਰ[2]। ਹੈ ਥਲ ਬਿੰਦ੍ਰਾ ਜਾਸਕੈ ਆਵੈ ਮਮ ਢਿਗ ਸਾਰ[3]॥੧੯॥[4]ਕਲੁਆ:'ਤੁਰਕਨਿ ਰਾਜ ਜਬਿ ਰਹਜੋ ਭੂਮ ਪਰ ਛਾਇ। ਜੂਠ ਪਾਨ ਜਪ ਮੰਤ੍ਰ ਫਲ ਹਿੰਦੂ ਕੇ ਛਪ ਜਾਇ[5]॥੨੦॥ਸਕਲ ਪਾਪ ਜੇ ਭੂਮ ਕੇ ਹਰਿ ਪੈ ਗਏ ਫਿਰਮਾਇ।ਕਲ ਮਹਿ ਤੁਮਰੀ ਮਹਿ ਹਨਨ ਹਰਿ ਕਹਿ ਸ਼ੂਤ ਕਥ ਬਾਦ[6]॥ ੨੧ ॥ ਨਾਨਕ ਜਾ ਤੁਮ ਦਯਾਲ ਹੁਇ ਸਕਲ ਦੋਖ ਮਿਟੈ ਜਾਇ। ਸੈਕਰ ਬਿਦਰ, ਦਾਰਿਦ ਬਿੱਪ੍ਰ,ਅਜਮਿਲ, ਕੁਬਜ, ਭਿਲਾਇ[7] ॥ ੨੨ ॥ ਚੁੱਪ ਹੁਏ ਸਭਿ ਗੁਰ ਕਹੈਂ 'ਲੜਕੇ ਗੁਰਬਖਸ਼ ਸਿੰਘ ! ਤੂੰ ਕਜੋਂ ਬੋਲਤਿ ਨਹਿ ਅਬੈ,ਕਹਿਨ ਹੋਗ ਮਮ ਸਿੰਘ[8]॥ ੨੩ ॥ ਤਬਿ ਮੈਂ ਬੋਲਜੋ ਸਮੁਝਿ ਕੈ 'ਮਨ ਪਰਚਾ ਤੁਮ ਚਰਨ[9]। 'ਜੰਤੀ ਕੇ ਕਨਾ ਬਸ ਸਹੀ ? ਕਰਤਾ ਤੁਮਰੀ ਸ਼ਰਨ[10] ॥ ੨੪ ॥ ਆਠ ਪਹਿਰ ਕੀ ਚੌਸ਼ਟਾ ਬੈਠਿ ਸਮਰਪਜੋ ਧਯਾਨ। ਨੱਥ ਹਮਾਰੀ ਕੱਥ

---

[1]ਸ੍ਰੀਨਾਪਤ ਨੇ ਕਿਹਾਕਿ ਪਹਿਲਾਂ ਦਿਹ (ਆਟਾ ਤੌਣ ਵਿਚੋਂ)ਬਰਕਤ ਵਾਸਤੇ ਜਾਣਕੇ ਕੱਢਦੇ ਹਨ, ਜਿਵੇਂ ਗਣਪਤ ਨੂੰ(ਹਰ ਕਜ ਦੇ)ਆਦਿ ਵਿਚ ਮਨਾਕੇ(ਉਸਦਾ ਹਿੱਸਾ ਕਢੀਦਾਹੈ ਤਿਵੇਂ)ਤੌਣਵਿਚੋਂ (ਉਸਦਾ ਹਿੱਸਾ)ਪਹਿਲੋਂ ਕਢੀਦਾ ਹੈ[ਕਾਨ=ਕੱਢੀਦਾ ਹੈ]। (ਅ)ਤਵਨਕੀ ਕਾਨ=ਉਸ ਗਣੇਸ਼ ਦੇ ਵਾਸਤੇ। [2](ਬਲੂਖ ਦੀ) ਟੈਕਾਰ ਪਹਿਲੋਂ ਤਾਂ ਕਢੀਦੀ ਹੈ ਕਿ ਦਿਹ ਫੇਰੀਆਂ ਨੂੰ ਛੇਤਾਰ ਦੇਦੀਦਾ ਹੈ ਕਿ"""। [3]ਕਿ ਜਿਸ ਪਾਸ ਥਲ ਤੇ ਫਿਰਨਾ ਹੈ ਉਹ ਲੋਹਾ(ਸ਼ਸਤ੍ਰ) ਲੈਕੇ ਮੇਰੇ ਸਾਹਮਣੇ ਆਵੇ। [4]ਕਲੁਆ (ਕਵੀ ਕਹਿੰਦਾ ਹੈ) ਤੁਰਕਾਂ ਦਾ ਰਾਜ ਜਦੋਂ ਪ੍ਰਿਥਵੀ ਤੇ ਆ ਚਿਪਾ ਸੀ, (ਉਦੋਂ) ਜੂਠ ਪਾਨ (=ਤੰਬਾਕੂ) ਚਲੀ (ਤਾਂਕਿ) ਹਿੰਦੂਆਂ ਦੇ ਮੰਤ੍ਰ ਸਪਣ ਦਾ ਫਲ ਛਪ ਜਾਵੇ [ਹੁੱਕਾ ਦਿਕ ਦੂਜੇ ਦੀ ਜੂਠ ਵਰਤਣਾ ਹੋ ਦਿਸ ਕਰਕੇ ਤਮਾਕੂ ਦਾ ਨਾਮ 'ਜਠ ਪਾਨ' ਹੈ]। [5](ਦ੍ਰਾਦਸ਼ੀ ਮੰਝੀਥੀ ਉਤਰ) ਧਰਤੀ ਦੇ ਸਾਰੇ ਪਾਪ ਹਰੀ ਪਾਸ ਫਰਯਾਦੀ ਹੋਕੇ ਗਏ ਕਿ ਕਲਜੁਗ ਵਿਚ ਤੁਹਾਡੀ ਮਹਿਮਾ (ਭਾਵ ਤੁਹਾਡੀ ਕਥਾ ਸਾਨੂੰ) ਮਾਰਨਹਾਰੀ ਹੈ ਤਾਂ ਹਰੀ ਨੇ ਕਿਹਾ (ਦ੍ਰਾਦਸ਼ੀ ਦੇ ਦਿਨ ਮੇਰੀ) ਕਥਾ ਸੁਣਨੀ (ਇਹ ਫਲ ਦੇਣੋਂ) ਛਿਰਥਾ ਜਾਏਗੀ, ਭਾਵ ਦ੍ਰਾਦਸ਼ੀ ਨੂੰ ਮੇਰੀ ਕਥਾ ਸੁਣਨ ਦਾ ਫਲ ਪਾਪਾਂ ਦਾ ਨਾਸ਼ ਹੋਣਾ ਨਹੀਂ ਹੋਵੇਗਾ। [6](ਪਰ ਹੇ ਗੁਰੂ) ਨਾਨਕ ਦੇਵ ਜਦੋਂ ਤੁਸੀਂ ਦਿਆਲ ਹੋ ਜਾਓ ਸਾਰੇ ਦੁਖ਼ਨ ਮਿਟ ਜਾਂਦੇ ਹਨ ਜੈਸੇ ਕਿ ਸ਼ੈਕਰ ਵਰਨੀ ਬਿਦਰ ਦੇ, ਦਰਿੱਦ੍ਰੀ ਬ੍ਰਹਮਣ (ਸੁਦਾਮਾਂ ਦੇ, ਅਜਾਮਿਲ ਦੇ, ਕੁਬਜਾਂ ਦੇ ਤੇ ਭੀਲਨੀ ਦੇ (ਪਾਪ ਤੁਸਾਡੀ ਕਿਰਪਾ ਨਾਲ਼ ਮਿਟ ਗਏ ਸਨ)। (ਸੂਚਨਾ—ਨਾਨਕ ਕਿਸੇ ਕਵੀ ਦਾ ਪਤ ਵਿਚੋਂ ਨਾਮ ਨਹੀਂ ਹੈ)। [7]ਮੇਰੇ ਸਿੰਘਾਂ ਪਤੀ ਤੂੰ ਕਹਿਣਾ ਹੋਵੇਗਾ, ਭਾਵ ਤੂੰ ਅਗੋਂ ਨੂੰ ਖਾਲਸੇ ਵਿਚ ਕਥਾ ਕਰੇਂਗਾ। (ਅ) ਹੇ ਮੇਰੇ ਸਿੰਘ ਤੂੰ ਬੀ ਕੁਛ ਕਹੁ। [8]ਮੇਰਾ ਪ੍ਰੇਮ ਆਪ ਦੇ ਚਰਨਾਂ ਨਾਲ ਹੈ। [9]ਵਾਹੇ ਦੇ ਜੀਹ ਵੱਸ ਹੈ, ਨਿਸ਼ਚੈ ਹੈ ਕਰਤਾਰ ਜੀ ! ਮੈਂ ਤੇਰੀ ਸ਼ਰਨ ਹਾਂ।

ਕਰਿ ਤੁਮਰੇ ਹਮਰਾ ਗਯਾਨ[੧]॥ ੨੫॥ ਸੁਨਿ ਸਾਹਿਬ ਸਿੰਘ! ਸੁਨਿ ਹਸੇ ਤਬਿ ਹਉਂ ਕਹਿ[੨] ਕਰ ਜੋਰਿ। 'ਸਭਿ ਕੋ ਉੱਤਰ ਆਪ ਹੀ ਕਹੀਏ ਸੰਗਤ ਤੋਰ[੩]॥੨੬॥*ਬੋਲੇ ਪ੍ਰਭੁ ਤਬਿ ਦਯਾਲ.ਹੁਇ: 'ਜਨਮ ਜੋਨਿ ਭ੍ਰਮ ਜੀਵ। ਨਿੰਦ੍ਰਾ ਵਸਿ ਏਕਾਂਤ ਚਿਤ ਲਖੈ ਭ੍ਰਮੈ ਸੁਪਨੀਵ[੪]॥ ੨੭॥ ਤਾਰਾ ਗੁਰ ਪਤਨੀ ਭੁਗੀ ਚੰਦ ਕਾਲਖਾ ਦੇਖਿ। ਪਰਨਾਰੀ ਪਰਸਨ ਅਘੀ ਲੋਕ ਦਿਖਾਯੋ ਲੇਖ[੫]॥ ੨੮॥ [੬]ਰਾਮ ਲਖਨ ਮ੍ਰਿਗੀਆ ਗਏ ਵਿਛੁਰੇ ਦੋਨੋਂ ਭ੍ਰਾਤ। ਨਿਸ ਗੋਡੇ ਪਗੜੀ ਧਰੀ ਮਿੱਤ੍ਰ ਕਹਾਨੀ ਬਾਤ॥ ੨੯॥ ਭਿਆਨ ਮਿਲੇ ਪਰਚਾ ਪਗੜ ਵਰ ਦੀਨਾ ਤਬਿ ਏਹ। ਗੋਡੇ ਪਰ ਦਸਤਾਰ ਧਰਿ ਪਾਵਹਿ ਨਿਰਦੁਖ ਦੇਹਿੰ॥੩੦॥[੭]ਭੂਤ ਜਾਤਿ ਭ੍ਰਮ ਪਰ ਜਿਤੇ ਮ੍ਰਿਤ੍ਰ ਦੋਖ ਮਿਟਿਜਾਇ।

---

[੧]ਸਾਡੀ ਕਥਾ ਦੀ ਨੱਥ ਤੁਹਾਡੇ ਹੱਥ ਵਿਚ ਹੈ ਗਯਾਨ ਸਾਡਾ ਤੁਹਾਡਾ (ਦਿਤਾ) ਹੈ। (ਅ) ਸਾਡੀ ਨੱਥ ਆਪ ਦੇ (ਕਰ=) ਹੱਥ ਵਿਚ ਹੈ ਤੇ ਸਾਡਾ ਕਥਨ (ਆਪ ਦੇ ਬਖਸ਼ੇ) ਗਿਆਨ (ਨੂੰ ਕਥਨ ਕਰਨਾ ਹੈ)। [੨]ਆਖਿਆ। [੩]ਇਹ ਸੰਗਤ ਆਪ ਦੀ ਹੈ। [੪]ਜੋਨੀਆਂ ਵਿਚ ਭ੍ਰਮਣ ਤੇ ਅਰ ਇਸ ਜਨਮ ਦੇ (ਅੰਦਰ ਦਬੇ ਸੰਸਕਾਰ) ਨਿੰਦ੍ਰਾ ਦੇ ਵੱਸ ਵਿਚ (ਪਿਆਂ) ਜੀਵ ਚਿੱਤ ਦੀ ਏਕਾਂਤ ਲਖਕੇ ਸੁਪਨੇ ਵਿਚ (ਉਹ ਦਬੇ ਸੰਸਕਾਰ) ਭਖਲਾਉਂਦਾ ਹੈ। ਭਾਵ ਇਸ ਜਨਮ ਤੇ ਅਗਲੇ ਜਨਮਾਂ ਦੇ ਚਿਤ (ਡੂੰਘੇ ਮਨ) ਵਿਚ ਪਏ ਸੰਸਕਾਰਾਂ ਨੂੰ ਸੁਪਨਿਆਂ ਵਿਚ ਲਿਆਕੇ ਜੀਵ ਦੇਖਦਾ ਹੈ। (ਅ) ਜੀਵ ਜਿਵੇਂ ਜਨਮ (ਲੈ ਲੈ) ਜੂਨਾਂ ਵਿਚ ਭਟਕਦਾ ਹੈ ਤਿਵੇਂ ਨਿੰਦ੍ਰਾ ਦੇ ਵਸ ਏਕਾਂਤ ਟਿਕੇ ਸੁਪਨਿਆਂ ਵਿਚ ਆਪ ਨੂੰ ਭਟਕਦਾ ਲਖਦਾ ਹੈ। [੫]ਗੁਰੂ (=ਵ੍ਰਹਸਪਤੀ) ਦੀ ਤਾਰਾ ਨਾਮੇ ਇਸਤ੍ਰੀ (ਚੰਦ੍ਰਮਾਂ ਨੇ) ਭੋਗੀ ਸੀ (ਇਸ ਕਰਕੇ) ਚੰਦ ਵਿਚ ਕਾਲਖ ਦੇਖੀਦੀ ਹੈ। ਪਰ ਨਾਰੀ ਦੇ ਪਰਸਨ (ਨਾਲ) ਪਾਪੀ (ਹੋਇਆ ਚੰਦ੍ਰਮਾ ਹੁਣ) ਲੋਕਾਂ ਵਿਚ (ਆਪਣੇ ਪਾਪ ਦਾ) ਲੇਖ ਦਿਖਾ ਰਿਹਾ ਹੈ। [੬]ਰਾਮ ਲਛਮਨ ਸ਼ਿਕਾਰ ਨੂੰ ਗਏ ਤੇ ਦੋਨੋਂ ਭਾਈ ਆਪਸ ਵਿਚ ਵਿੱਛੁੜ ਗਏ, ਸਵੇਰੇ (ਦੋਵੇਂ ਭਰਾ) ਮਿਲ ਪਏ (ਰਾਤ ਨੂੰ) ਪਗੜੀ ਦੇ ਪਰਦੇ (ਦੀ ਗਲ ਬਾਤ ਸੁਣਕੇ) ਇਹ ਵਰ ਤਦੋਂ ਦਿਤਾ ਕਿ ਜੋ ਗੋਡੇ ਪਰ ਪੱਗ ਰਖੇਗਾ ਉਹ ਆਪਣੀ ਦੇਹੀ ਨਿਰਦੁਖ ਕਰ ਲਏਗਾ। ਕਥਾ ਇਉਂ ਹੈ ਕਿ ਸ਼ਿਕਾਰ ਵਿਚ ਮ੍ਰਿਗ ਦੇ ਮਗਰ ਰਾਮ ਲਛਮਨ ਜੀ ਨੇ ਘੋੜਾ ਸੁੱਟਿਆ ਤਾਂ ਆਪੋ ਵਿਚ ਵਿਛੜ ਗਏ। ਰਾਤ ਨੂੰ ਦੋਵੇਂ ਸੁਤੇ ਨਹੀਂ ਇਕ ਬਿੱਛ ਨਾਲ ਦੋ ਲਾਕੇ ਗੋਡੇ ਉਤੇ ਆਪੋ ਆਪਣੀ ਪਗ ਰੱਖਕੇ ਬੈਠ ਗਏ ਤੇ ਲਛਮਨ ਜੀ ਪੱਗ ਨੂੰ ਰਾਮ ਸਮਝਕੇ ਤੇ ਰਾਮ ਜੀ ਪਗ ਨੂੰ ਲਛਮਨ ਸਮਝਕੇ ਪੱਗ ਨਾਲ ਸਾਰੀ ਰਾਤ ਗੁਣਾਨੁਵਾਦ ਕਰਦੇ ਰਹੇ। ਸਵੇਰੇ ਦੋਵੇਂ ਮਿਲ ਪਏ ਤਾਂ ਪਗ ਨਾਲ ਰਾਤ ਦੇ ਪਰਚਾਵੇ ਦੀ ਗੱਲ ਦੱਸੀ, ਤਦੋਂ ਇਹ ਵਰ ਦਿਤਾ ਜੋ ਗੋਡੇ ਪਰ ਪਗ ਧਰੇਗਾ ਉਸ ਦੀ ਦੇਹਿ ਦੁਖ ਰਹਿਤ ਰਹੇਗੀ। [੭]ਪ੍ਰਮਾਣ ਦੇਖੋ ਅੰਕ ੧ ਅਗਲੇ ਸਫੇ ਦਾ।

*ਇਹ ਮੈਂ ਸਾਖੀ ਦੀ ੮ਪਵੀਂ ਸਾਖੀ ਹੈ।

ਥੂਕ ਦਿਏ ਸੁਧਿ ਕਾਇ ਹੁਇ ਪੀਛੇ ਸਹੀ ਬਨਾਇ[1] ॥ ੩੧ ॥ [2]ਪਾਪ ਗ਼ੁਸੈ ਜਬਿ ਆਨਿ ਕੈ ਤ੍ਰਿਸਕਾਰੈ ਬਿਧਿ ਆਨ। ਬਿਨਾ ਬੁਲਾਏ ਬੋਲੀਏ ਜਾਂ ਬਿਧਿ ਭਲੀ ਨ ਮਾਨਿ[2] ॥ ੩੨ ॥ [3]ਆਦਿ ਅੰਤਿ ਰੋਟੀ ਗ੍ਰਿਹੀ ਦੇਵ ਪਿਤ੍ਰ ਹਿਤ ਦੇਨਿ। ਏਦ ਉਕਤਿ ਤੇ ਧਰਮਵਾਨਿ ਏਕ ਪਿਛਾੜੀ ਲੇਨਿ[3] ॥ ੩੩ ॥ ਸਗੁਨ ਹੋਹਿ ਸਭਿ ਸੂਰਮੇ ਦੇਵ ਦਾਹਿਨੇ ਹੋਹਿ। ਰਨ ਸ਼ੱਤ੍ਰੂਨਿ ਕੋ ਸਾਮਨੇ ਕਰੈ ਟੰਕਾਰੀ ਕ੍ਰੋਹਿ[4] ॥ ੩੪ ॥ ਚੌਪਈ ॥ ਅਜਮੇਰ ਸ਼ਾਹ ਕੀ ਕੰਨਯਾਂ ਹੋਈ। ਪਿਤ ਆਇਸੁ ਕੋ ਲੇ ਕਰਿ ਸੋਈ। ਚਹਿਤਿ ਕੰਤ ਕੋ ਕਰਨਿ ਨਿਹਾਰੈ[5]। ਖੋਜਨਿ ਕਰਹਿ ਨ ਨਿਸ਼ਚੈ ਧਾਰੈ ॥੩੫॥–ਤਪ ਬਿਸਾਲ ਕੋ ਤਾਪਤਿ ਜੋਇ। ਤੇਜ ਸਹਿਤ, ਮਮ ਪਤਿ ਹੈ ਸੋਇ–। ਖੋਜਤਿ ਰਹੀ

---

[1]ਧਰਤੀ ਉਤੇ (ਜਿਹ੍ਨ) ਜਿੱਦੇ ਕਿਤੇ ਭੂਤ ਜਾਤੀ (ਹੋਵੇ ਤੇ ਉਥੇ) ਪਿਸ਼ਾਬ (ਕੋਈ ਕਰ ਬੈਠੇ ਤਾਂ ਉਸ ਤੇ ਪਿਸ਼ਾਬ ਕਰ ਬੈਠਣ ਦਾ) ਦੋਸ਼ ਦੂਰ ਕਰਨ ਲਈ (ਪਿਸ਼ਾਬ, ਕਰਨ ਮਗਰੋਂ) ਥੁੱਕ ਦੇਵੇ ਪਿੱਛੋਂ (ਥੁੱਕ ਦੇਣ ਦੇ ਮਗਰੋਂ ਫਿਰ ਸਹੀ ਬਣਾਵੇ ਭਾਵ ਹੱਥ ਆਦਿਕ ਧੋਣੇ ਥੁੱਕ ਸੁਟਣ ਤੋਂ ਕਰੇ, ਫਿਰ ਸਰੀਰ ਸ਼ੁਧ ਹੋ ਜਾਵੇਗਾ। [2]ਜਦੋਂ ਪਾਪ ਆਕੇ ਗ਼ੁਸ੍ਸਾ ਹਨ ਤੇ ਤ੍ਰਿਸਕਾਰ ਦੀ ਬਿਧੀ ਆ ਬਣਦੀ ਹੈ ਤਦੋਂ ਬਿਨਾਂ ਬੁਲਾਏ ਬੋਲੀ ਦਾ ਹੇ ਇਸ ਬਿਧੀ ਨੂੰ ਚੰਗਾ ਨਾ ਜਾਣੇਂ ਭਾਵ ਜਦੋਂ ਬਿਨ ਬੁਲਾਏ ਬੋਲਣ ਨੂੰ ਜੀ ਕਦੇ ਭਾਂ ਸਮਝ ਲਓ ਕਿ ਪਾਪ ਉਦੇ ਹੋਏ ਹਨ ਤੇ ਨਿਰਾਦਰ ਦੀ ਬਿਧੀ ਬਣਨ ਲਗੀ ਹੈ। [3]ਗ੍ਰਿਹਸ੍ਤੀ (ਰੋਟੀ ਪਕਾਉਣ ਦੇ) ਆਦਿ ਅੰਤ ਵਿਚ (ਦੋ ਰੋਟੀਆਂ) ਦੇਵ ਤੇ ਪਿਤ੍ਰਾਂ ਨਮਿੱਤ ਦੇਂਦੇ ਹਨ, ਵੇਦ ਦੀ ਉਕਤੀ ਮੁਜਬ ਚਲਣ ਵਾਲੇ ਧਰਮਵਾਨ ਇਕ ਪਿਛਲੀ ਛੋਟੀ ਹੀ ਲੇਣ। ਭਾਵ ਇਹ ਕਿ ਰੋਟੀ ਤੋਂ ਪਹਿਲਾਂ ਟੁਕੜਾ ਜੋ ਤੋੜੀਦਾ ਹੈ ਉਹ ਦੇਵ (ਭਗਵਾਨ) ਨਮਿੱਤ ਹੁੰਦਾ ਹੈ ਉਸ ਨੂੰ ਪਕਾਉਣ ਵਾਲੀ ਤੌਣ ਦੇ ਪਿੱਛੇ ਲਾ ਦੇਂਦੀ ਹੈ ਕਿ ਛਾਂਦਾ ਦੇਵ ਦਾ ਕੱਢਕੇ ਰੱਖ ਲਿਆ ਹੈ। ਫਿਰ ਉਹ ਦੂਸਰਾ ਟੁਕੜਾ ਕੱਟਕੇ ਪੇੜਾ ਬਣਾਉਂਦੀ ਹੈ ਇਹ ਪਿਤਰਾਂ ਨਮਿੱਤ ਹੁੰਦਾ ਹੈ। ਇਸੇ ਨੂੰ ਹੰਦਾ ਆਖਦੇ ਹਨ ਤੇ ਇਹ ਬ੍ਰਾਹਮਣ ਲੇ ਜਾਂਦਾ ਹੈ। ਪਰ ਜੋ ਆਟਾ ਪਹਿਲੋਂ ਕੱਟਕੇ ਤੌਣ ਦੇ ਅੰਤ ਰੱਖ ਲਿਆ ਹੈ ਇਸ ਦੀ ਰੋਟੀ ਅਖੀਰ ਪੱਕਦੀ ਹੈ। ਇਹ ਸਾਧੂ ਅਭ੍ਯਾਗਤ ਧਰਮ ਅਵਲੰਬੀਆਂ ਨੂੰ ਦੇਈਦੀ ਹੈ, ਇਸ ਨੂੰ ਮੰਙਾ ਆਖਦੇ ਹਨ। ਅਰਥਾਤ ਜੋ ਅਭ੍ਯਾਸੀ ਲਈ ਮੰਙਨ ਕੀਤਾ ਗਿਆ ਹੈ। ਇਸ ਪਰ ਲੇਖਕ ਕਹਿੰਦਾ ਹੈ ਇਕ ਪਿਛਲੀ ਰੋਟੀ ਜੋ ਹੈ ਧਰਮਵਾਨ ਉਹੋ ਅੰਗੀਕਾਰ ਕਰੇ ਇਹ ਵੇਦ ਦਾ ਹੁਕਮ ਹੈ, ਕਿਉਂਕਿ ਉਹ ਈਸ਼ਵਰ ਨਮਿੱਤ ਹੁੰਦੀ ਹੈ। [4]ਜੇ ਰਣ ਵਿਚ ਸ਼ੱਤ੍ਰੂਆਂ ਦੇ ਸਾਹਮਣੇ ਕ੍ਰੋਧ ਵਿਚ ਭਰਕੇ (ਧਨੁਖ ਦੀ) ਟੰਕਾਰ ਕਰਦਾ ਹੈ ਉਸ ਸੂਰਮੇਂ ਦੇ ਸਾਹਵੇ(ਸ਼ੁਭ) ਸ਼ਗਨ ਹੋ ਜਾਂਦੇ ਹਨ ਤੇ ਦੇਵ ਉਸ ਦਾ ਸਹਾਈ ਹੋ ਜਾਂਦਾ ਹੈ (ਕਿਉਂਕਿ ਸ਼ਗਨ ਵੇਲੇ ਭੀ ਵਾਜੇ ਦਾ ਸ਼ਬਦ ਹੁੰਦਾ ਹੈ ਤੇ ਦੇਵ ਪੂਜਨ ਵੇਲੇ ਭੀ ਘੜਿ ਆਲ, ਛੈਣੇ, ਕੰਸੀ ਆਦਿ ਦਾ ਸ਼ੁਭ ਸ਼ਬਦ ਹੁੰਦਾ ਹੈ, ਸੋ ਧਨਖ ਦੀ ਟੰਕਾਰ ਦੁਵੱਲੀ ਅਸਰ ਕਰਦੀ ਹੈ)। [5]ਕੰਤ ਆਪ ਦੇਖਕੇ ਕਰਨਾ ਚਾਹੁੰਦੀ ਸੀ।

ਬਿੱਪ੍ਰ ਇਕ ਹੋਰਾ। ਜਿਨ ਤਨ ਤਾਪਨੋ ਬਹੁਤ ਥਡੋਰਾ ॥ ੩੬ ॥ ਬੇਦ ਮੰਤ੍ਰ ਹਸਤਾਮਲ ਜਾਂਹੀ। ਦ੍ਰਿੜ ਤਪੁ ਰਹੈ ਉਂਛਬ੍ਰਿਤ[1] ਮਾਂਹੀ। ਰਾਹਕ ਕ੍ਰਿਖੀ ਥਾਢ ਲੈ ਜਾਵੈ। ਬੀਨ ਬੀਨ ਦਾਨੇ ਤਹਿੰ ਲਯਾਵੈ ॥ ੩੭ ॥ ਖਾਇ ਨ੍ਰਿਬਾਹਿਨ ਕਰਹਿ ਸਰੀਰ। ਬੇਦ ਖੜੰਗਨ ਥਿਤ ਚਿਤ ਧੀਰ[2]। ਤਿਸ ਥਿਲੋਕਿ ਅਜਮੇਰ ਕੁਮਾਰੀ। ਤਪ ਬਿਸਾਲ ਕੀ ਨਿਧਿ ਜਿਨ ਭਾਰੀ[3]॥੩੮॥ ਬੁਧਿ ਥਲ ਤੇ ਕਰਿ ਬਿਬਿਧ ਉਪਾਇਆ। ਤਿਸੀ ਥਿੱਪ੍ਰ ਸੋਂ ਥਨਾਹ ਕਰਾਇਆ। ਦਿਜਬਰ ਕੇ ਉਰ ਅਤਿ ਦੁਚਿਤਾਈ। ਮੈਥੁਨ ਕਰੇ ਧਰਮ ਬਿਨ ਸਾਈ ॥ ੩੯ ॥ ਭਾਜਨੋ ਜਾਇ ਨ ਕਿਸਹੂੰ ਦੇਸ਼। ਇਨਹੁੰ ਰੀਮਤਾ ਥਾਨ ਅਸ਼ੇਸ਼[4]। ਰਹਨੋ ਥਿਚਾਰਤਿ ਥਸ ਨ ਥਸਾਯੋ। ਪਕਰਿ ਮਲੇਛਨਿ ਸਦਨ ਸੁਵਾਯੋ[5] ॥ ੪੦ ॥ ਦ੍ਵਾਰ ਕਿਵਾਰ ਅਸੰਜਤਿ ਕਰੇ। ਨਿਸਾ ਬਿਖੈ ਥਾਸੋ ਕਰਿ ਥਿਰੈ[6]। ਇਸ ਬਿਧਿ ਦਿਜ ਬੇਸ਼ਸਿ ਭਾ ਜਬੈ।ਬੇਦ ਮੰਤ੍ਰ ਕੋ ਪਠਿ ਕਰਿ ਤਬੈ ॥ ੪੧ ॥ ਕੋਟ ਲੰਹ ਕੋ ਚਹੁੰਦਿਸ਼ਿ ਰਚਨੋ। ਤਿਸ ਅੰਤਰ ਥਿਰ ਹ੍ਵੈ ਕਰਿ ਬਚਨੋ। ਤਬਿ ਅਜਮੇਰ ਸੁਤਾ ਅਵਲੋਕਾ। ਲੋਹ ਦੁਰਗ ਤੇ ਚਹੁੰ ਦਿਸ਼ ਰੋਕਾ ॥ ੪੨ ॥ ਕੁਛ ਨਹਿੰ ਜਤਨ ਚਲਨੋ ਥਿਤਿ ਰਾਤੀ[7]। ਖੋਲਿ ਕਿਵਾਰ ਦਏ ਪਿਖਿ ਪ੍ਰਾਤੀ ॥ ੪੩ ॥ ਬਹੁਰ ਜਾਮਨੀ ਪ੍ਰਾਪਤਿ ਜਬੈ। ਘਰਿ ਮਹਿੰ ਰੋਕ ਦਯੋ ਦਿਜ ਤਬੈ। ਥਿਰ ਅੰਤਰ ਸੁਪਤਨਿ ਕੇ ਕਾਲ। ਪਠਹਿ ਮੰਤ੍ਰ ਅਧਕੋਟ ਬਿਸਾਲ[8] ॥ ੪੪ ॥ ਥਿਨ ਚਿੰਤਾ ਸੁਪਤਹਿ ਸੁਖ ਪਾਵੈ। ਭਈ ਭੋਰ ਬਾਹਰ ਨਿਕਸਾਵੈ। ਕੋਤਿਕ ਥਾਸਰ ਇਸ ਬਿਧਿ ਕੀਨ। ਨਰ ਨਾਰੀ ਸਭਿਹੂੰ ਸੁਨਿ ਲੀਨ ॥ ੪੫ ॥ ਤਬਿ ਅਜਮੇਰ ਸ਼ਾਹ ਕੇ ਪਾਸ। ਮਤ੍ਰ ਸ਼ਕਤਿ ਦਿਜ ਕਰਤ ਪ੍ਰਕਾਸ਼[9]। ਕਹਨੋ ਮਲੇਛਨਿ ਸਭਿ ਸਮੁਝਾਇ।–ਇਸ ਕੋ ਜਾਨੋ ਸੁਗਮ ਉਪਾਇ ॥ ੪੬ ॥ ਤਨਕ ਤਮਾਕੂ ਇਸੇ ਪਿਲਾਵਹੁ।+ਸਭਿ ਹਿੰਦੁਨਿ ਕੇ ਮੰਤ੍ਰ ਨਸਾਵਹੁ। ਕਿਸੁ ਮੰਤ੍ਰ ਕੀ ਸ਼ਕਤਿ ਨ ਰਹੈ। ਤਨਕ ਤਮਾਕੂ ਹਿੰਦੁ ਜਿ ਛੁਹੈ–॥ ੪੭ ॥ ਅਸ ਮਸਲਤ ਕਰਿਕੈ ਸਮੁਦਾਇ।ਸਭਾ ਥਿਖੈ ਦਿਜ ਲੀਨ ਬੁਲਾਇ। ਸਭਿਨਿ ਮਲੇਛਨਿ

[1]ਭਾਵ ਸਿਲਾ ਚੁਗਕੇ ਗੁਜ਼ਾਰਾ ਕਰਨ ਵਾਲਾ ਸੀ (ਉਹ ਬ੍ਰਾਹਮਣ)। [2]ਵੇਦ ਦੇ ਖਟ ਅੰਗ ਪੜ੍ਹੇ ਤੇ ਚਿਤ ਧੀਰਜ ਧਾਰੇ। [3]ਦਾ ਖਜ਼ਾਨਾ ਜਿਸ ਨੇ ਲੱਭਿਆ ਸੀ। [4]ਇਨ੍ਹਾਂ ਦੀ ਪਹੁੰਚ ਹਰ ਥਾਂ ਹੈ। [5]ਮਲੇਛਾਂ ਨੇ ਪਕੜ ਕੇ ਘਰ ਭੁਲਾ ਦਿੱਤਾ। [6]ਟਿਕ ਕੇ ਵਾਸਾ ਕਰੇ। [7]ਰਾਤ ਬੀਤ ਗਈ। [8]ਲੋਹੇ ਦਾ ਕਰੜਾ ਕੋਟ (ਬਣਾ ਲਵੇ)। [9]ਦਿਜ ਦੀ ਮੰਤ੍ਰ ਸ਼ਕਤੀ ਦਾ ਪ੍ਰਕਾਸ਼ (ਜ਼ਿਕਰ) ਕੀਤਾ (ਲੋਕਾਂ ਨੇ)।

ਆਦਰ ਕੀਨਾ[1]। ਨਿਕਟ ਬਿਠਾਇ ਤਪੋਧਨ ਲੀਨਾ[2] ॥ ੪੮ ॥ ਕੰਚਨ ਕੋ ਹੁੱਕਾ ਬਨਵਾਯੋ। ਦਿਜ ਦਿਖਾਇ ਗੁਰ ਸੰਗ ਮਿਲਾਯੋ। ਅਪਰ ਬਿੱਪ੍ਰ ਕੋ ਹਾਥ ਗਹਾਇ। ਤਿਸ ਕੇ ਆਗੇ ਧਰਨੋ ਬਨਾਇ ॥ ੪੯ ॥ ਰਿਖਿ ਪਿਖਿ ਕੈ ਸਭਿ ਸੰਗ ਉਚਾਰਾ।—ਮੈਂ ਨ ਕਰਹੁੰ* ਇਹ ਅੰਗੀਕਾਰਾ। ਭਲੋ ਕਿ ਬੁਰੋ ਨਹੀਂ ਸੁਧ ਕੋਈ। ਨਹੀਂ ਸਪਰਸੋਂ ਦੋਸ਼ ਜਿ ਹੋਈ—॥ ੫੦ ॥ ਸੁਨਿ ਕਰਿ ਜੇ ਮਲੇਛ ਬੁਧਿਵੰਤੇ। ਹਿਤ ਨਿਰਦੋਖ ਕਰਨ ਉਚਰੰਤੇ।—ਸਕਲ ਸਭਾ ਕੋ ਕਨੋਂ ਨ ਨਿਹਾਰੇ। ਮਿਲਿ ਪੀਵਤਿ ਹੈਂ ਸ੍ਵਾਦਤਿ ਸਾਰੇ ॥੫੧॥ ਇਸ ਮਹਿ ਦੋਸ਼ ਕਹਾਂ ਅਵਲੋਕਾ। ਕੰਚਨ ਪਾਵਨ ਕੋ ਬਨ ਹੋਕਾ[3]। ਗੁਰ ਸਨ ਮਿਲਨੋ, ਬਿੱਪ੍ਰ ਲੇ ਆਯੋ—। ਇੱਤ੍ਰਾਦਿਕ ਕਹਿ ਕੈ ਬਿਰਮਾਯੋ ॥ ੫੨ ॥ ਕਹੋ ਸਭਿਨਿ ਕੇ ਕੌਨਸਿ ਪਾਨ। ਭਈ ਜਾਮਨੀ ਦਿਨ ਜੁ ਬਿਹਾਨ[4]। ਘਰ ਅਜਮੇਰ ਸੁਤਾ ਕੇ ਗਯੋ। ਤਥਾ ਮੰਤ੍ਰ ਪਠਿ ਕਰਿ ਥਿਰ ਭਯੋ† ॥੫੩॥ ਬਨਨੋ ਨ ਕੌਟ ਮੰਤ੍ਰ ਨਹਿ ਫੁਰਨੋ। ਬਿੱਪ੍ਰ ਬਿਬਸਿ ਹ੍ਵੈ ਕਰਿ ਪੁਨ ਥਿਰਨੋ। ਮਿਲਿ ਅਜਮੇਰ ਸੁਤਾ ਨਿਜ ਅੰਗ। ਮੈਥੁਨ ਕਰਨੋ ਤਿਸੀ ਕੇ ਸੰਗ‡' ॥ ੫੪ ॥ ਜਗਤ ਜੂਠ ਮਹਿ ਦੋਸ਼ ਬਡੇਰਾ। ਕਰਨੋ ਬਤਾਵਨਿ ਪੂੰਛੁ ਤਿਸ

[1]ਸੋ ਸਾਖੀ ਵਿਚ ਇੱਥੇ ਐਉਂ ਲਿਖਿਆ ਹੈ:-ਪੀਰ ਮਲੇਛੀ ਏਹ ਜੋ ਕਰ ਆਦਰ ਬੈਠਾਇ। ਇਸੇ ਪੀਰ ਮਲੇਛੀ ਦਾ ਜ਼ਿਕਰ ੨੯ ਅੰਸੂ ਦੇ ਅੰਕ ੯, ੧੫ ਤੇ ੧੭ ਵਿਚ ਆਯਾ ਹੈ। [2]ਤਪੱਸ੍ਵੀ ਨੂੰ ਕੋਲ ਬਿਠਾ ਲਿਆ। [3]ਹੁੱਕਾ। [4]ਬੀਤ ਗਿਆ। *ਪਾ:—ਕਬਹਿ। †ਪਾ:—ਬਿਰਮਯੋ। ‡ਇਹੋ ਜੇਹੀਆਂ ਰਵਾਯਤਾਂ ਦੇ ਅਧਾਰ ਤੇ ਕਥੀਆਂ ਸੋ ਸਾਖੀ ਦੀਆਂ ਕਥਾਵਾਂ ਦਾ ਇਤਿਹਾਸਕ ਪਤਾ ਕਰਨਾ ਕਠਨ ਹੈ।ਪਰ ਸ਼ੱਕ ਹੁੰਦਾ ਹੈ ਕਿ ਲੇਖਕ'ਮੁਅੱਯਨੁੱਦੀਨ ਚਿਸ਼ਤੀ'ਤੇ"ਅਜਮੇਰਸ਼ਾਹ' ਦੀ ਮੁਰਾਦ ਲੈ ਰਿਹਾ ਹੈ। ਆਪ ਨੇ ੧੧੬੬ ਸੰਨ ਈ: ਦੇ ਲਗ ਪਗ ਹਿੰਦ ਦੇ ਰਾਜਪੂਤਾਨੇ ਦੇ ਅਜਮੇਰ ਸ਼ਹਿਰ ਜਾਕੇ ਡੇਰਾ ਲਾਇਆ। ਇਨ੍ਹਾਂ ਨੇ ਇਸਲਾਮ ਦਾ ਅਤਿ ਪ੍ਰਚਾਰ ਕੀਤਾ। ਇਨ੍ਹਾਂ ਦੀ ਖਾਨਕਾਹ ਉਥੇ ਹੋਣ ਕਰਕੇ ਮੁਸਲਮਾਨ ਅਜਮੇਰ ਸ਼ਰੀਫ ਕਹਿੰਦੇ ਹਨ। ਆਪ ਨੇ ਅਜਮੇਰ ਦੇ ਸਭ ਤੋਂ ਵਡੇ ਦਾਹਮਣ ਮਹੰਤ ਨੂੰ ਅਪਣੇ ਦੀਨ ਵਿਚ ਆਂਦਾ ਸੀ। ਇਸ ਮਹੰਤ ਦੇ ਇਸਲਾਮ ਵਿਚ ਦਾਖਲ ਹੋਣ ਬਾਬਤ ਇਸ ਪ੍ਰਕਾਰ ਦੀਆਂ ਰਵਾਯਤਾਂ ਹਿੰਦੂਆਂ ਵਿਚ ਹੋਰਗੀਆਂ। ਪੀਰ ਜੀ ਦੀ ਪੁੱਤ੍ਰੀ ਨੇ ਭੀ ਦੀਨ ਫੈਲਾਉਣ ਵਿਚ ਬਹੁਤ ਹਿੱਸਾ ਲਿਆ ਸੀ। ਤਮਾਕੂ ਅਮਰੀਕਾ ਤੋਂ ੧੫੫੮ ਈ: ਵਿਚ ਪਹਿਲੋ ਪਹਿਲ ਯੂਰਪ ਵਿਚ ਆਇਆ ਹੈ ਤੇ ਹਿੰਦ ਵਿਚ ਲਗ ਪਗ ੧੬੦੫ ਈ: ਵਿਚ ਆਇਆ ਹੈ। ਇਸੇ ਸਾਲ ਅਕਬਰ ਗੁਜ਼ਰਿਆ ਹੈ। ਉੱਪਰ ਕਥੇ ਪੀਰ ਅਜਮੇਰੀ ਸੰਨ ੧੩੫ ਵਿਚ ਚੜ੍ਹ ਚੁਕੇ ਸਨ। ਇਤਿਹਾਸਕ ਹਿਸਾਬ ਤਾਂ ਇਸ ਪੀਰ ਤਕ ਠੀਕ ਨਹੀਂ ਬੈਠਦਾ, ਪਰ ਮਗਰੋਂ ਕਹਾਣੀ ਘੜਨ ਵਾਲੇ ਨੂੰ ਤਾਰੀਖਾਂ ਦਾ ਕੀ ਥਹੁ ਤੇ ਕੀ ਪਰਵਾਹ। ਇਹ ਭੀ ਹੋਸਕਦਾ ਹੈ ਕਿ ਮਗਰੋਂ ਦੇ ਕਿਸੇ ਪੀਰ ਵਲ ਸੰਨਤ ਹੋਵੇ। ਪਹਿਲੇ ਪੀਰ ਤੋਂ ਮਗਰੋਂ ਪੀਰ ਅਜਮੇਰੀ ਇਨ੍ਹਾਂ ਦੀ ਅੱਲ ਭਾਂ ਪੈ ਗਈ ਸੀ।

ਬੋਰ। [1]ਧਰਮ ਹਿੰਦ ਕੋ ਮੰਤ੍ਰ ਸਮੇਤ। ਕਰਮ* ਬਿਨਾਸ਼ਨਿ ਕੋ ਬਡ ਹੇਤ[1] ॥ ੫੫॥ਚੋਬਦਾਰ ਕਲਜੁਗ ਕੋ ਜਗਮੈਂ[2]।ਸੌਚ ਆਦਿ ਗੁਨਨਾਸ਼ਕ ਲਗਿ ਮੈਂ[3]। ਅਧਿਕ ਅਪਾਵਨ ਕਰਿਬੋ ਹਾਰੋ[4]।ਕਵਿਨਿ ਸਭਾ ਮਹਿੰ ਗੁਰੁ ਉਚਾਰੋ[5]॥੫੬॥

ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਕਵਿਯਨਿ' ਪ੍ਰਸੰਗ ਬਰਨਨੰ ਨਾਮ ਚਤੁਰ ਬਿੰਸਤੀ ਅੰਸ੍ਰ ॥੨੪॥ ੨੫. [ਪ੍ਰਸ਼ਨੋਤਰ। ਕਲਿ ਵਰਤਾਰਾ]।

ਦੋਹਰਾ॥ਉੱਤਰ ਅਪਰ ਜਿ ਰਹਿ ਗਏ ਸਤਿਗੁਰ ਸਭਿਨਿ ਬਤਾਇ[1]।ਸੁਨਿਕੈ ਜਿਨ ਕਉ[6] ਰਿਦੇ ਮਹਿੰ ਨਿਸ਼ਚੈ ਤਤਛਿਨ ਆਇ ॥੧॥ [7]ਤਾਂ ਰਿਖਿ ਸ਼ੁਭ ਗੌਪਦਸੁਵਨਦੀਨਾ ਸ਼ਾਪਬਨਾਇਮਰਨਕਾਲ ਨਭ ਸ਼ਬਦਹੁਇ ਗੋਕਰਨੀ ਤਜਿ ਜਾਇ[8] ॥ ੨ ॥ ਸਕਲ ਪਾਪ ਜੋ ਭੂਮ ਮਹਿੰ ਬਸੇਂ ਆਇ ਪਦ ਮਾਂਝ[9]। ਸ਼ੂਤਾ ਬਕਤਾ ਕੋ ਲਗੈ ਕਬੈ ਨ ਪੂਜ ਕਰਾਂਝ[10] ॥੩॥ [11]ਅਨੱਧਨਾਇ ਬਿੱਦਜਾ ਘੁਖੇ ਸੋ ਬਾਦੀ ਜਗ ਮਾਂਹਿ। ਦਾਰਿਦ ਆਰਬਲ ਨਾਸ਼ ਹੁਇ ਆਪਦ ਇਹੁ

[1]ਵੱਡਾ ਕਾਰਨ ਹੈ। [2]ਜਗਤ ਵਿਚ ਕਲਜੁਗ ਦਾ ਚੋਬਦਾਰ ਹੈ। [3]ਸੌਚ ਆਦਿ ਦੇ (ਸਾਰੇ) ਗੁਣਾਂ ਨੂੰ ਨਾਸ਼ ਕਰਨ ਵਾਲਾ ਹੈ ਨਾਲ ਲਗਣ ਨਾਲ ਹੀ। [4]ਕਵੀਆਂ ਦੀ ਸਭਾ ਵਿਚ ਇਹ ਗੁਰੂ ਜੀ ਨੇ ਕਿਹਾ। [5]ਸਾਰਿਆਂ ਨੂੰ ਦੱਸੋ। [6]ਜਿਨ੍ਹਾਂ ਉਨ੍ਹਾਂ ਨੂੰ। [7]ਉਸ ਸ਼ੁਭ ਰਿਖੀ ਨੇ ਗਊ ਦੇ ਪੈਰਾਂ ਦੇ ਪੱਤ੍ਰ ਭਾਵ ਤਮਾਕੂ ਨੂੰ ਮਾਰਨ ਸਮੇਂ ਸ਼ਾਪ ਦਿਤਾ ਜੋ ਅਕਾਸ਼ ਬਾਣੀ (ਹੋਕੇ ਸੁਣਾਈ ਦਿਤਾ ਕਿ ਤਮਾਕੂ ਦੇ ਪੀਣ ਵਾਲੇ ਨੂੰ) ਸ਼ੁਭ ਕਰਨੀ ਛੱਡ ਜਾਏਗੀ। ਸੋ ਸਾਖੀ ਵਿਚ ਪਿਛਲੇ ਅੰਸ੍ਰ ਵਾਲੇ ਰਿਖੀ ਦੀ ਜਦ ਤਮਾਕੂ ਪੀਣ ਨਾਲ ਮੰਤ੍ਰ ਸ਼ਕਤੀ ਦੂਰ ਹੋ ਗਈ ਅਗਲੀ ਟੂਕ ਫਿਰ ਇਹੋ ਹੈ ਕਿ 'ਤਾਂ ਰਿਖ ਸੁਤ"""") ਤਾਂ ਉਸ ਵੇਲੇ ਰਿਖੀ ਸੁਤ ਨੇ ਸ਼ਾਪ ਦਿਤਾ। ਜਿਸ ਤੋਂ ਸਿੱਧ ਹੋਇਆ ਕਿ ਗੁਰ ਪ੍ਰਤਾਪ ਸੂਰਜ ਵਿਚ ਪਿਛਲੇ ਅੰਸ੍ਰ ਵਾਲੀ ਕਥਾ ਹੀ ਚਲ ਰਹੀ ਹੈ। ਪਰੰਤੂ ਕਈ ਗਿਆਨੀ ਇਸ ਵੇਹੋ ਦਾ ਹੋਰ ਅਰਥ ਕਰਦੇ ਹਨ, ਕਿ ਜਮਦਗਨੀ ਨੇ ਜਦੋਂ ਸਹੱਸ੍ਰ ਬਾਹੂ ਨੂੰ ਕਾਮਧੇਨ ਗਾਂ, ਜੋ ਉਸ ਨੇ ਸੁਰਗਾਂ ਤੋਂ ਮਾਂਗਵੀ ਮੰਗਾਈ ਸੀ ਨਾ ਦਿਤੀ ਤਾਂ ਗਊ ਅਕਾਸ਼ਾਂ ਨੂੰ ਉੱਡ ਚਲੀ। ਸਹੱਸ੍ਰ ਬਾਹੂ ਨੇ ਤੀਰ ਮਾਰਿਆ ਗਊ ਦੇ ਪੈਰੋਂ ਲਹੂ ਚੱਠਾ ਜਿਸ ਤੋਂ ਤਮਾਕੂ ਉਪਜਿਆ, ਸਹੱਸ੍ਰ ਬਾਹੂ ਨੇ ਜਮਦਗਨੀ ਦਾ ਸਿਰ ਕਟ ਦਿਤਾ, ਉਸ ਵੇਲੇ ਆਕਾਸ਼ ਬਾਣੀ ਹੋਈ ਕਿ ਤਮਾਕੂ ਵਰਤਣ ਵਾਲੇ ਦੀ ਗੌ ਕਰਨੀ ਨਸ਼ਟ ਹੋ ਜਾਏਗੀ [ਗੌ ਕਰਨੀ=ਧਰਤੀ ਤੇ ਰਹਿਕੇ ਕੀਤੀ ਸ਼ੁਭ ਕਰਨੀ ਯਾ ਵੇਦ ਅਨੁਸਾਰ ਕੀਤੀ ਕਰਨੀ]। [8]ਭੂਮੀ ਦੇ ਜੋ ਸਾਰੇ ਪਾਪ ਹਨ ਉਹ ਤਮਾਕੂ ਵਿਚ ਆਕੇ ਵੱਸਣਗੇ, (ਉਸ ਤਮਾਕੂ ਪੀਣ ਵਾਲੇ) ਵਕਤਾ (ਬ੍ਰਾਹਮਣ ਤੋਂ) ਜੋ ਸ਼ੂਤਾ ਕਥਾ ਸੁਣੇਗਾ ਉਸ ਨੂੰ ਵੀ ਲੱਗਣਗੇ, ਇਸ ਕਰਕੇ (ਐਸੇ ਬ੍ਰਾਹਮਣ ਦੀ) ਪੂਜਾ ਕਦੇ ਨਾ ਕਰੇ। [ਪਦ ਦਾ ਭਾਵ ਹੈ;—ਗੌ ਪਦ=ਤਮਾਕੂ।] ਟੂਕ—ਅਗੇ ੨੯ ਅੰਸ੍ਰ ਵਿਚ ਇਸ ਸ਼ਿਕਰ ਦਾ ਪਤਾ ਸਕੰਧ ਸੰਹਿਤਾ ਵਿਚੋਂ ਦਿਤਾ ਹੈ (ਦੇਖੋ ਅੰਸ੍ਰ ੨੯ ਅੰਕ ੪) ਤੇ ਸਕੰਧ ਸੰਹਿਤਾ ਵਿਚ ਐਉਂ ਲਿਖਿਆ ਹੈ;—ਦਾਤਾਰੰ ਨਰਕੰ ਯਾਤੀ ਬ੍ਰਾਹਮਣੇ ਗ੍ਰਾਮ ਸ਼ੂਕਰਾ। ਅਰਥਾਤ—ਤਮਾਕੂ ਪੀਣ ਵਾਲਾ ਦਾਨੀ ਨਰਕ ਨੂੰ ਜਾਏਗਾ ਤੇ ਤਮਾਕੂ ਪੀਣ ਹਾਰ ਦਾਨ ਲੈਣ ਵਾਲਾ ਬ੍ਰਾਹਮਣ ਪਿੰਡ ਦਾ ਸੂਰ ਬਣੇਗਾ। [9]ਦੇਖੋ ਅਗਲੇ ਸਫੇ ਦਾ ਅੰਕ ੧। *ਪਾ:—ਕਰਨ।

ਉਹੁ ਆਹਿ[1] ॥ ੪ ॥ *ਰਜ ਨਾਰੀ[2] ਤਜਾਗਨ ਬਨੈ ਤਜੈ ਰਾਂਡ ਕਾ ਭੋਗ। ਬਿਨ ਬਨਾਹੀ, ਅਨਰੁਚ ਤ੍ਰਿਯਾ[3] ਤਜਾਰੀ ਕੁਲ ਅਰੁ ਰੋਗ[4]॥ ੫ ॥ ਸੌਚ ਸ਼ੇਖ ਜਲ ਅਸੁੱਚ ਹੁਇ[5], ਨਿਗੁਰੇ ਕਰ ਅਪਵਿੱਤ[6]। ਸ੍ਵਾਨ, ਸੁਪਚ ਜੂਠਾ, ਅਲਪ, ਘਟਿ ਬੈਧਾ, ਜਲ ਅਸਿਤ[7] ॥੬ ॥ ਐਸੇ ਵੇਦ ਪੁਰਾਨ ਸੁਚ ਸੰਕਰ ਮਲਿਨ ਨ ਜੋਗ। ਸ਼ੂਦ੍ਰਾ ਸੁਨਿ ਨਾਰਕ ਪਸੁ ਹਾਨ, ਕੁਲੀਨੀ ਜੋਗ[8] ॥੭॥

[1]ਜੋ ਛੁੱਟੀ ਵਾਲੇ ਦਿਨ ਵਿੱਦਜਾ ਪੜ੍ਹੇਗਾ (ਭਾਵ ਹਰੀ ਦੀ ਕਥਾ ਕਰੇਗਾ) ਉਹ ਜਗਤ ਵਿਚ ਬਰਬਾਲੂ ਬਣੇਗਾ,ਉਸ ਨੂੰ ਦਰਿੱਦ੍ ਪਏਗਾ,ਉਮਰਾ ਨਾਸ਼ ਹੋਏਗੀ। ਇਹ ਤੇ ਉਹ (ਭਾਵ ਸਾਰੀਆਂ) ਅਪਦਾ ਉਸ ਨੂੰ ਪੋਣਗੀਆਂ [ਅਨਅੱਧਜਾਈ=ਉਹ ਦਿਨ ਜਿਸ ਦਿਨ ਪੜ੍ਹਨਾਂ ਵਿਚਰਜਤ ਹੈ। ਛੁੱਟੀ ਦਾ ਦਿਨ। ਸੋ ਆਮ ਕਰਕੇ ਅਸ਼ਟਮੀ, ਚੌਦਸ, ਅਮਾਵਸ ਤੇ ਪੂਰਣਮਾ ਹਨ, ਅਰ ਏਕਮ ਵੀ ਵਿਚ ਸ਼ਾਮਲ ਸਮਝੀ ਜਾਂਦੀ ਹੈ। ਪਰ ਪਿਛੇ ਪ੍ਰਸ਼ਨ ਵਿਚ ਦ੍ਵਾਦਸ਼ੀ ਨੂੰ ਕਥਾ ਮਨ੍ਹੇ ਦਾ ਕਾਰਨ ਪੁੱਛਿਆ ਸੀ। ਏਏ ਉਤਰ ਨਾ ਪੜ੍ਹਨ ਦੇ ਦਿਨ ਦੇ ਆਏ ਹਨ]। [2]ਰਿਤੂ ਵਾਲੀ ਇਸਤ੍ਰੀ। [3]ਜਿਸ ਇਸਤ੍ਰੀ ਦੀ ਰੁਚੀ (ਭੋਗ ਵਿਚ) ਨਾ ਹੋਵੇ। [4](ਆਪਣੀ ਕੁਲ ਦੀ (ਆਪਣੀ ਜਾਤ ਦੀ ਤੇ) ਰੋਗਣ ਭਾਵ ਬੀਮਾਰ ਇਸਤ੍ਰੀ ਭੀ ਤਿਆਗੇ। [5]ਸੌਚ ਦਾ ਬਚਿਆ ਜਲ ਅਪਵਿੱਤ੍ਰ ਹੁੰਦਾ ਹੈ। [6]ਤੇ ਨਿਗੁਰੇ ਦੇ ਹੱਥਾਂ ਦਾ(ਪਾਣੀ ਭੀ)ਅਪਵਿੱਤ੍ਰ ਹੁੰਦਾ ਹੈ। [7]ਕੁਤੇ ਤੇ ਚੂੜ੍ਹੇ ਦਾ ਜੂਠਾ, ਥੋੜਾ ਖੜੋਤਾ ਹੋਇਆ ਤੇ ਘੜੇ ਵਿਚ (ਬਹੁਤ ਦਿਨਾਂ ਦਾ)ਬੰਦ ਪਿਆ ਹੋਇਆ ਤੇ ਮੈਲਾ(ਪਾਣੀ ਅਪਵਿੱਤ੍ਰ ਹੈ)[ਅਸਿਤ=ਜੋ ਚਿੱਟਾ ਨਾ ਹੋਵੇ ਭਾਵ ਮੈਲਾ]। [8]ਐਸੇ ਹੀ ਪਵਿੱਤ੍ਰ ਵੇਦ ਅਰ ਪੁਰਾਣ ਸ਼ੰਕਰ ਵਰਨ ਤੇ ਮੈਲੀਆਂ (ਭਾਵ ਨੀਚ) ਜਾਤੀਆਂ ਦੇ (ਪੜ੍ਹਨ) ਜੋਗ ਨਹੀਂ ਹਨ। (ਐਸਿਆਂ ਤੋਂ) ਸੁਣਨ ਵਾਲਾ ਨਾਰਕੀ ਤੇ ਪਸ਼ੂ ਹੋਵੇਗਾ (ਤੇ ਉਸ ਦੀ ਹਰ ਤਰ੍ਹਾਂ, ਹਾਨੀ ਹੋਵੇਗੀ ਇਹ ਕੰਮ ਕਥਾ ਵਾਰਤਾ ਕਰਨ ਦਾ) ਕੁਲੀਨ ਪੁਰਖਾਂ ਨੂੰ ਹੀ ਜੋਗ ਹੈ। [ਸਤਿਗੁਰੂ ਜੀ ਸਿੱਖਾਂ ਨੂੰ ਵਿਦਿਆ ਦੇ ਰਹੇ ਸਨ। ਇਸ ਕਰਕੇ ਉੱਚ ਜਾਤ ਦਾ ਕੋਈ ਅਭਿਮਾਨੀ ਆਖੇਪਕਾਰ ਪੈਦਾ ਕੀਤੀਆਂ ਕਰ ਰਿਹਾ ਹੈ ਕਿ ਆਮ ਸਿੱਖਾਂ ਨੂੰ ਕਥਾ ਵਾਰਤਾ ਦਾ ਅਧਿਕਾਰ ਨਾ ਰਹੇ]। (ਅ) ਇਨ੍ਹਾਂ ਦੇ ਅਰਥ ਐਉਂ ਭੀ ਲਗਦੇ ਹਨ:—ਐਸੇ ਵੇਦ ਪੁਰਾਨ ਸੁੱਚਤਾ (ਕਹਿਣ ਵਾਲੇ ਕਹਿੰਦੇ ਹਨ ਕਿ ਤਮਾਕੂ) ਸ਼ੰਕਰ (ਵਰਣ ਕਰਨ ਵਾਲਾ ਹੈ ਤੇ) ਮਲੀਨ ਹੈ (ਇਸ ਕਰਕੇ ਵਰਤਣੇ) ਜੋਗ ਨਹੀਂ। ਹੇ ਸ਼ੂਦ੍ਰਾ ਜਦੋ ਤੂੰ (ਪੀਣ ਵਾਲਾ ਨਾਰਕੀ ਪਸ਼ੂ ਤੇ ਉੱਚ ਕੁਲਤਾ ਨੂੰ ਹਾਨੀ ਦੇਣ ਵਾਲਾ ਹੈ। ਜੋ ਕਿ (ਸ੍ਰੇ) ਇਸਤ੍ਰੀ ਇਸਤ੍ਰਿਯ ਕਰਕੇ ਬੁਰੀ ਨਹੀਂ, ਪਰ ਰਜੱਸ੍ਵਲਾ (ਮਨ੍ਹੇ ਹੈ)। ਵਿਧਵਾ ਰੰਡੀ, ਅਨਵਿਆਹੀ ਤੇ ਅਨਰੁਚ ਭਾਵ ਵਿਧਵਾ, ਕਆਰੀ, ਤੇ ਜਬਰੀ ਸਭ ਮਨ੍ਹੇ ਹੈ ਕੇਵਲ ਵਿਆਹੀ ਵਿਹਤ ਹੈ। ਤੇ ਜੇਸੋਪਾਣੀ ਪਾਣੀ-ਪਨੇ ਕਰਕੇ ਤਯਾਗਨੇ ਜੋਗ ਨਹੀਂ ਪਰ ਸੌਚ ਦੀ ਅਪਵਿੱਤ੍ਰਤਾ ਕਰਕੇ, ਨਿਗੁਰੇ ਦੇ ਬੁਰੇ ਪ੍ਰਭਾਵ ਕਰਕੇ, ਕੁੱਤੇ ਚੂੜੇ ਦਾ ਜੂਠਾ ਹੋਣ ਕਰਕੇ, ਮੈਲਾ ਤੇ ਬੱਧਾ ਹੋਣ ਕਰਕੇ ਤਯਾਗਨੇ ਜੋਗ ਹੈ। ਐਸੇ ਹੀ ਵੇਦ ਪੁਰਾਣ ਭਾਂ ਸੁੱਚੇ ਹਨ ਪਰ ਦ੍ਵਾਦਸ਼ੀ ਵਾਲੇ ਦਿਨ ਅਨਅੱਧਜਾਈ ਦਿਨ ਹੋਣ ਕਰਕੇ ਨਹੀਂ ਸੁਣਨੇ ਚਾਹੀਏ। ਜੋ ਸ਼ੂਦ੍ਰਾ ਸੁਣਨਗੇ ਓਹ ਸ਼ੰਕਰ ਬਰਨੀ ਤੋ ਮੈਲੇ ਹੋ ਜਾਣਗੇ, ਨਾਰਕੀ ਪਸ਼ੂ ਤੇ ਅਕੁਲੀਨ ਹੋਕੇ ਕਿਸੇ ਗਲ ਜੋਗੇ ਨਹੀਂ ਰਹਿਣਗੇ।

*ਪ੍ਰਸ਼ਨਾਂ ਦੇ ਉਤਰ ਮੁਕ ਗਏ, ਅਗੇ ਖੁੱਲ੍ਹੇ ਖਿਆਲ ਚੱਲੇ ਹਨ।

ਪੰਥ ਰਚਨੋ ਮੈਂ ਧਰਮ ਹਿਤ ਪੂਜਾ ਦਾਨ ਨ ਖਾਇ। ਲੋਭ ਬੀਧ[1] ਮਾਨਤਿ ਨਹੀਂ ਸ਼ੂਕਰ ਜੋਨੀ ਪਾਇ ॥ ੮ ॥ ਦਿਵਸ ਰੈਨ ਗੁਰ ਚਰਨ ਭਜਿ, ਕੁਲ ਕੀ ਕਰਿ ਹੈ ਕਾਰ। ਪਾਪ ਬਿਡਾਰੈ ਸਿੱਖ ਮਮ ਸਾਖੀ ਸੁਨਿ ਉਪਕਾਰ[2]॥੯ ॥ ਖੰਡੇ ਕੀ ਪਾਹੁਲ ਜਿਨਹੁ ਸੋ ਸ਼ਸਤ੍ਰਨਿ ਕੋ ਧਾਰਿ। ਕਰੈਂ ਜੀਵਕਾ ਆਪਨੀ ਪਰਾਲਬਧ ਅਨੁਸਾਰ ॥ ੧੦ ॥ ਰਣ ਮਹਿੰ ਸ੍ਵਾਮੀ ਧਰਮ ਕੋ, ਪੀਠ ਨ ਰਿਪੁ ਕੋ ਦੇਹਿ[3]। ਸਨਮੁਖ ਹੁਇ ਸ਼ਸਤ੍ਰਨਿ ਹਤਹਿ, ਸੁਰਪੁਰਿ ਕੈ ਜਸ ਲੇਹਿ[4]॥੧੧॥ਤਜਿ ਧੀਰਜ ਰਣ ਤੇ ਭਜਹਿ ਜਗ ਮਹਿੰ ਲੈ ਅਪਵਾਦ[5]।ਮਰੇ ਪਾਪ ਫਲ ਭੋਗਿ ਹੈ ਪਾਇ ਨ ਕਿਤ ਅਹਿਲਾਦ ॥ ੧੨ ॥ ਜਾਤ ਬਰਣ ਕੀ ਕਾਨ ਤਜਿ ਮਿਲਹਿ ਖਾਲਸੇ ਸੰਗ। ਗੁਰਬਾਣੀ ਸੋਂ ਪ੍ਰੇਮ ਕਰਿ ਮਨ ਰਪ ਗੂੜ੍ਹਾ ਰੰਗੁ[6] ॥ ੧੩ ॥ ਹਮਰੋ ਹੈ ਉਪਦੇਸ਼ ਅਸ ਜੋ ਧਾਰਹਿ ਸੁਖ ਪਾਇ। ਵਧਹਿ ਖਾਲਸਾ ਜਗਤ ਮਹਿੰ ਸਭਿ ਅਵਨੀ ਪਰ ਛਾਇ ॥੧੪॥*ਵਧੈਂ ਪੰਥ ਪਰ ਧਰਮ ਨਹਿੰ[7] ਯਾ ਬਿਧਿ ਕਲਿ ਕਾ ਧਰਮ। ਵਰਤਹਿ ਸਕਲ ਜਹਾਨ ਮਹਿੰ ਵਿਰਲਾ ਜਾਨੈ ਮਰਮ ॥ ੧੫ ॥ ਕਰਤਾ ਹੁਕਮ ਹੁਇਓ ਹਮੈ ਤਬਿ ਕਲਿ ਜੋਰੇ ਹਾਥ[8]।-ਰਾਜ ਤੁਮਾਰੋ ਬੇਰ ਹਮ ਹਮੈ ਪੰਥ ਕੇ ਸਾਥ[9] ॥ ੧੬ ॥ ਜਗੰਨਾਥ ਦੀ ਠਉਰ ਮੁਹਿ ਦ੍ਵਾਰਕਾ ਮਹਿ ਰਨਛੋਰ । ਕਾਂਸ਼ੀ ਬਿਸ੍ਵਾ ਨਾਥ ਮੈਂ ਕੁਰ ਮਹਿ ਧਰਮਨਿਵੋਰ[10]॥੧੭॥ਤੈਸੇ ਤੁਮ ਮਮ ਰਾਖੀਯੋ ਸਕਲ ਕਰੌਂਗਾ ਕਾਜ।ਸਕਲ ਲੋਕ ਮਹਿੰ ਜਾਨੀਯੋਂ ਮੋਰ ਤੁਮਾਰੋ ਰਾਜ[11]-॥੧੮॥ ਤਬਿ ਹਮ ਐਸੇ ਕਹਯੋ ਤਿਹ-ਤੁਮ ਕੋ ਕਰਨੀ ਸਿੱਧ[12] ?-ਬੋਲਾ:-

[1]ਜੋ ਲੋਭ ਦੇ ਵੱਸ ਹੋਕੇ। [2]ਸਿੱਖ ਮੇਰੀ ਸਿੱਖਯਾ ਸੁਣਕੇ ਪਾਪ ਦੂਰ ਕਰੇ, ਉਪਕਾਰ ਕਰੇ। (ਅ) ਗੁਰ ਉਪਕਾਰ ਵੀਆਂ ਸਾਖੀਆਂ ਸੁਣੇ ਅਤੇ ਪਰਉਪਕਾਰ ਵਾਸਤੇ ਸਾਖੀਆਂ ਸੁਣਾਵੇ। [3]ਸੁਆਮੀ ਧਰਮ=ਮਾਲਕ ਨਾਲ ਅੰਗ ਪਾਲਨ ਤੋਂ ਮੂੰਹ ਨਾਂ ਮੋੜੇ-ਤੇ (ਸ਼ਤ੍ਰੂ ਦੇ ਸਾਹਮਣੇ ਹੋਕੇ ਲੜੇ), ਉਸਨੂੰ ਪਿੱਠ ਦੇਕੇ ਭੱਜੇ ਨਾ। [4](ਐਥੇ) ਜਸ ਤੇ (ਅੱਗੇ) ਸੁਰਗ ਨੂੰ ਲਵੇਗਾ। [5]ਨਿੰਦਾ। [6]ਗੂੜ੍ਹੇ ਰੰਗ (ਪ੍ਰੇਮ) ਵਿਚ ਮਨ ਰੰਗੇ। [7]ਕਲਿਜੁਗ ਵਿਚ ਹੋਰ ਪੰਥ (ਬਥੇਰੇ) ਵਧਣਗੇ ਪਰ ਉਨ੍ਹਾਂ ਵਿਚ ਧਰਮ ਭਾਵ ਨਹੀਂ ਹੋਵੇਗਾ। [8]ਕਲਿਜੁਗ ਨੇ (ਤਦੋਂ) ਹੱਥ ਜੋੜੇ ਸਨ। [9]ਤੁਹਾਡਾ (ਅਰਥਾਤ ਖਾਲਸੇ ਦਾ) ਰਾਜ ਮੇਰੇ ਸਮੇਂ ਵਿੱਚ ਹੈ ਤਾਂਤੇ ਮੈਨੂੰ ਵੀ ਪੰਥ ਦੇ ਨਾਲ ਦੱਖੋ। [10]ਜੈਸੇ ਜਗਨਨਾਥ ਵਿਚ (ਜਗਨ ਨਾਥ ਨੇ) ਤੇ ਰਣਛੋਰ (ਭਗਵਾਨ) ਦ੍ਵਾਰਕਾ ਵਿਚ, ਕਾਂਸ਼ੀ ਵਿਸ਼ੇਸ਼ੁਰ ਨਾਥ ਤੇ ਕੁਰਛੇਤਰ ਵਿਚ ਧਰਮ ਵਾਲਿਆਂ ਨੇ ਮੈਨੂੰ ਠਉਰ ਦਿੱਤੀ ਹੈ [ਧਰਮਨਿ ਵੋਰ=ਧਰਮ ਵਾਲਿਆਂ ਨੇ]। [11]ਕਿ ਮੇਰੇ ਸਮੇਂ ਆਪ ਦਾ ਰਾਜ ਹੋਯਾ ਹੈ। (ਅ) ਜਾਨਿਆ ਜਾਏ ਕਿ ਮੇਰਾ ਤੁਹਾਡਾ ਰਾਜ (ਇਕੱਠਾ ਹੋ ਰਿਹਾ) ਹੈ। [12]ਤੇਰੇ ਸਮੇਂ ਵਿਚ ਕੇਹੜੀ ਕਰਨੀ ਸਿੱਧ ਹੋਸੀ, ਭਾਵ ਕਿਸ ਕਰਨੀ ਨਾਲ ਫਲ ਦੀ ਪ੍ਰਾਪਤੀ ਹੋਵੇਗੀ। *ਇਹ ਸੋ ਸਾਖੀ ਦੀ ੮੬ਵੀਂ ਸਾਖੀ ਹੈ।

ਕਰਨੀ ਨਾਂਹਿ ਕੋ ਕਰੌਂ ਨਾਮ ਕੀ ਬ੍ਰਿੱਧ[1]॥੧੯॥ਕਲਹਿ ਕਰਾਵੈਂ ਬਾਪ ਸੁਤ ਨਾਰਿ ਪੁਰਖ ਕੋ ਜੁੱਧ।ਭੈਨ ਮਾਇ ਕੋ ਛੋਡਿ ਕੈ ਪਾਲੈ ਗੋਹਨ ਸੁੱਧ[2]॥੨੦॥ਸੁਤ ਨਾਰੀ ਸਸੁਰਾ ਭਜੈ ਸਾਸੂ ਭਜੈ ਜਮਾਤ[3]।ਦਾਸ ਭਜੈ ਭੂਪਤਿ ਜੁਵਤਿ[4]ਬਿੱਪ੍ਰਨ ਉਪਜੈ ਸ਼ਾਂਤਿ ॥੨੧॥ ਸ਼ੂਦ੍ਰ ਨੇਂਵਦਾ ਜੇਂਵਦੇ ਬਿੱਪ੍ਰਹਿ ਦੇਂ ਧਿਧਕਾਰ। ਉਪਕਾਰੀ ਸੂਝੈ ਨਹੀਂ[5], ਬਹੁਤੇ ਬਧੈਂ ਬਿਕਾਰ ॥੨੨ ॥ ਪੁੱਤ੍ਰ ਜਨੈ ਨਾਰੀ ਭਲੀ, ਕੈਨਜਾਂ ਜਨਨੀ ਦੂਰ[6]। ਸੁਤ ਸਮੁਝਾਵੈ ਬਾਪ ਕੋ, ਨੁਹਿ[7] ਕਹਿ ਸਾਸੂ ਕੂਰ[8] ॥੨੩॥ਸਿਖ ਉਪਦੇਸ਼ੈ ਗੁਰੂ ਕੋ ਅੰਨ ਅਪਾਵਨ ਖਾਇ[9]। ਨ੍ਰਾਣ ਤਜੈਂ ਕਾਯਾਂ ਦੁਖੀ[10]ਖਾਵੈਂਬਹੁ ਰੁਚਿ ਭਾਇ[11]॥੨੪॥ਪ੍ਰੀਤ ਚੋਰ ਖੁਸ਼ਮਾਂਤ ਬਚਨ ਉਦਰ ਭਰਨ ਕੇ ਕਾਜ [12]।ਨਾਰੀ ਮਿਲਨਾ ਭੋਗ ਕਵਿ ਗ੍ਰਿਹ ਗ੍ਰਿਹ ਜਜੀਏ ਸਾਜ[13] ॥੨੫॥ਬੇਦ ਬੇਚਦੇ ਬੇਦਧਰ[14]ਭੂਮਿ ਬੇਚਤੇ ਛੱਤ੍ਰਿ[15]*।ਘਰ ਬੇਚੇ ਬਨੀਏ[16] ਬਹੁਤ, ਸ਼ੂਦ੍ਰ ਬੇਚਤੇ ਪੁੱਤ੍ਰ ॥੨੬॥ ਭੂਖੇ ਮਰਤੇ ਕਾਮ ਬਿਨ ਭਗਵਾ ਕਰਿ ਕੈ ਭੇਖ[17]।ਜਟਾ ਬੰਧਿਕਰਤੇ ਸੁਰਸ ਮ੍ਰਿਗਛਾਲਾ ਪਰਵੇਖ[18]॥੨੭॥ਲੋਕਨ ਕਉ ਐਸੇ ਕਹੈਂ ਸੰਤ ਸੰਗ ਹੈ ਭਾਗ[19]।ਆਪ ਨਰਕ ਅਵਰਨ ਨਰਕ ਕਰਨੀਬਨੈ ਨ ਲਾਗ[20] ॥੨੮॥ ਲੋਕਨਿ ਕੋ ਬੰਚਨ ਕਰੈਂ ਕਥੈਂ ਗ੍ਯਾਨ ਕੀ ਬਾਤ।ਸਿਰ ਧੁਨ[21],ਲੋਚਨ ਜਲਸ੍ਰਵਤ[22],ਕਪਟੀ ਅਧਿਕਸੁਹਾਤ॥੨੯॥ਗਰਭਗਿਰਾਵੈਂ ਰੰਡ ਕਾ, ਸੁਭਗਾ ਹੋਹਿ ਨ ਗਰਭ[23]।ਭੂਤ ਪ੍ਰੇਤ ਸੇਵਨ ਕਰੈਂ, ਨਹਿ ਸਿਮਰੈਂ

---

[1]ਨਾਮ ਦਾ ਵਾਧਾ ਕਰਾਂਗਾ। [2]ਨਿਰੋਲ ਵਹੁਟੀ ਨੂੰ ਪਾਲਣਗੇ (ਕਲਜੁਗ ਦੇ ਜੀਵ)। [3]ਜਵਾਈ। [4]ਰਾਜੇ ਦੀ ਇਸਤ੍ਰੀ। [5]……ਲੱਭੇਗਾ ਨਹੀਂ। (ਅ)…… ਦੀ ਸੋਝੀ ਨਹੀਂ ਰਹੇਗੀ। [6]ਕੈਨਜਾਂ ਜੰਮਣ ਵਾਲੀ ਨੂੰ ਤਿਆਗਣਗੇ। [7]ਨੂੰਹ। [8]ਸੱਸ ਝੂਠੀ ਹੈ। [9]ਅੰਨ ਅਪਵਿੱਤ੍ਰ ਖਾਣਗੇ। [10]ਨ੍ਹਾਉਣਾ ਛੱਡ ਦੇਣਗੇ (ਕਹਿਣਗੇ ਕਿ) ਸਰੀਰ ਦੁਖੀ ਹੈ। [11]ਰੁਚੀ ਤੋਂ ਬਹੁਤ, (ਭਾਇ=) ਲੋਭ ਨਾਲ। [12]ਖੁਸ਼ਾਮਦ ਦੇ ਬਚਨ (ਕਹਿਣਗੇ) ਪੇਟ ਪਾਲਣ ਲਈ। [13](ਮਰਦ ਤਾਂ ਸਾਰਾ ਦਿਨ ਇਨ੍ਹਾਂ ਮੰਦ ਸੋਚਾਂ ਵਿਚ ਰਹਿਣਗੇ ਕਿ) ਕਦੋਂ (ਰਾਤ ਆਵੇ ਤੇ) ਨਾਰੀ ਦਾ ਭੋਗ ਮਿਲੇ (ਤੇ ਇਸਤ੍ਰੀਆਂ ਸਾਰਾ ਦਿਨ) ਘਰ ਘਰ ਵਿਚ (ਮੌਜ਼ੋਗ) ਦੇ ਸਮਾਨ ਇਕੱਠੇ ਕਰਨਗੀਆਂ। (ਅ) ਕਵੀ ਨਾਰੀਆਂ ਦੇ ਮਿਲਣ ਤੇ ਭੋਗ ਬਿਲਾਸ ਦੀ ਸਾਜਨਾ (ਰਚਨਾ) ਰਚਣਗੇ ਤੇ ਘਰ ਘਰ (ਇਹ ਸੋਹਿਲੇ) ਸੁਣਾਕੇ ਮੰਗਦੇ ਫਿਰਨਗੇ। [14]ਬ੍ਰਾਹਮਣ। [15]ਛੱਤ੍ਰੀ ਜ਼ਿਮੀਨ ਵੇਚਣਗੇ। [16]ਵੈਸ਼। [17]ਕੰਮ ਤੋਂ ਬਿਨਾਂ (ਬੇਰੁਜ਼ਗਾਰੇ ਹੋਕੇ) ਸਾਧ ਬਣਨਗੇ। [18]ਜਟਾਂ ਬੰਨ੍ਹਕੇ ਤੇ ਮ੍ਰਿਗਛਾਲਾ ਪਹਿਨਕੇ ਫਿਰ ਭੋਗ ਭੋਗਣਗੇ [ਸੰਸਃ, ਪਰਿਵਿਸ਼=ਲਪੇਟੇ ਹੋਏ। ਰਸ=ਵਿਸ਼ੇ ਰਸ]। [19]ਭਾਗਾਂ ਨਾਲ ਮਿਲਦਾ ਹੈ। [20]ਸ਼ੁਭ ਕਰਨੀ ਨਾਲ ਲੱਗਣਾਂ ਹੀ ਨਾ ਬਣੇਗਾ ਭਾਵ ਭੁਗਤਣਗੇ ਨਹੀਂ। [21]ਸਿਰ ਝੁਮਾਉਣਗੇ। [22]ਭਾਵ ਅੱਥਰੂ ਕਿਰਨਗੇ। [23]ਸੁਹਾਗਣਾਂ ਨੂੰ ਗਰਭ ਨਹੀਂ ਹੋਵੇਗਾ। *ਪਾਠਾਂਤ੍ਰ–ਭੂਪ ਬੇਚਤੇ ਛਤ੍ਰ=ਰਾਜੇ ਛੱਤ (ਭਾਵ) ਰਾਜ ਵੇਚਣਗੇ, ਯਾ ਰਾਜੇ ਭੂਮੀ=ਜ਼ਿਮੀਨਾਂ ਵੇਚਣਗੇ।

ਸ੍ਰੀ ਪ੍ਰਭੂ ॥੩੦॥ ਜਹਾਂ ਚਾਹ[1] ਤਹਿੰ ਬਿਘਨ ਬਹੁ, ਬਿਨਾਂਚਾਹ[2] ਹੁਇ ਕਾਮ। ਮਿੱਤ੍ਰ ਕਰੈਂ ਅਤਿ ਸ਼ੱਤ੍ਰੁਤਾ ਸ਼ੱਤ੍ਰੁ ਮੀਤ ਕਾ ਕਾਮ[3]–॥੩੧॥ਸੁਨਿਬੋਲੇ –ਕਉਤਕ ਭਲੇ ਤੂੰ ਤਾ ਨਟੈਂ ਜਿਉਂ ਪੰਥ। ਨਾਮਦਾਨ ਹੁਇ ਪੰਥ ਮਹਿੰ, ਕਰੀਅਹੁ ਅਪਨੀ ਸੈਥ[4] ॥੩੨॥ [5]ਤਾਂਬ ਬੋਲੇ ਸਤਿਗੁਰ[6]ਸਹੀ ਸੁਨੈ ਸੁਨਾਵ ਉਦਾਤ। ਹਮ ਹਮਰੇ ਸੰਗਤਿ ਭਗਤ ਕਹਾਂ ਤੁਮਾਰੀ ਬਾਤ[7]–॥੩੩॥ ਕਲ-ਜੁਗ ਬੋਲ ਸੁਨਾਇਓ–ਸੁਨੋ ਹਮਾਰੀ ਖ਼ਜਾਤ।ਕਥਾ ਸੁਨਾਵਹੁੰਆਦਿਕੀ ਮਤ ਕਰੀਅਹੁ ਬਿੱਖ਼ਜਾਤ[8]–॥੩੪॥[9]ਕਲਿਨਾਮਾ ਗੁਰਬਖਸ਼ ਸਿੰਘ ਤੋ ਕੋ ਦੀਨੋ ਏਹ। ਸਤਿਗੁਰ ਆਪ ਸੁਨਾਇਆ ਸਾਚ ਸੁਨਾਵੈਂ ਤੋਹਿ[10]॥੩੫॥ਕਲਜੁਗ ਕਹਿਤਾ:-ਆਦਿ ਮੈਂ ਬ੍ਰਹਮਾ ਜਨਤਾ ਕੀਨ[11]ਕਹੈਂ ਸਕਲ ਹਮ ਹੈਂ ਅਧਿਕ

---

[1]ਸ਼ੁਭ ਕੰਮ ਦੀ ਇੱਛਾ। [2]ਅਸ਼ੁਭ ਇੱਛਾ। [3](ਕੰਮ ਆ ਪਏ ਤੇ) ਮਿੱਤ੍ਰ ਅਤਿ ਸ਼ੱਤ੍ਰੁਤਾ ਕਰੇਗਾ, (ਪਰ ਜਦ ਅਪਣਾ ਕੰਮ ਆ ਪਏਗਾ ਤਾਂ ਓਹੋ) ਸ਼ੱਤ੍ਰੁ ਮਿੱਤ੍ਰੁਤਾ ਦਾ ਕੰਮ ਆ ਕਰੇਗਾ ਭਾਵ· ਉਸਨੂੰ ਸ਼ਰਮ ਨਾ ਆਏਗੀ ਕਿ ਮੈਂ ਅੱਗੇ ਵੈਰ ਕਮਾਯਾ ਸੀ ਹੁਣ ਮੇਰੀ ਮਿੱਤ੍ਰੁਤਾ ਦਾ ਕੀ ਅਰਥ ਹੈ ਅਰੰਤੁ ਸ੍ਵਾਰਥਵਸ਼ ਫੇਰ ਬਨਾਵਟਾਂ ਆ ਕਰੇਗਾ। (ਅ) ਜਿੱਥੇ (ਮਿੱਤ੍ਰ ਨੂੰ ਕਿਸੇ ਕੰਮ ਦੇ ਸਿਰੇ ਚਾੜ੍ਹਨ ਦੀ ਤੀਬਰ) ਇੱਛਾ ਹੋਵੇਗੀ ਓਥੇ ਤਾਂ ਬਹੁਤੇ ਵਿਘਨ (ਪਾਉਣੇ ਚਾਹੁਣਗੇ ਤੇ ਜਿੱਥੇ ਆਪਨੂੰ ਕਿਸੇ) ਕੰਮ ਦੀ ਚਾਹ ਹੋਵੇਗੀ (ਓਥੇ ਚਾਹੁਣਗੇ ਕਿ) ਬਿਨਾਂ ਵਿਘਨ ਕੰਮ ਹੋ ਜਾਏ। [4]ਸੁਣਕੇ ਆਪ ਬੋਲੇ (ਤੇਰੇ) ਕਰਮ ਤਾਂ ਅਚਰਜ ਹਨ, ਤੂੰ ਤਾਂ ਐਉਂ (ਗੱਲਾਂ ਕਰਦਾ ਹੈਂ) ਜਿਵੇਂ ਨਟ ਪੈਂਚੀ (ਹੁੰਦਾ ਹੈ), ਤੇ ਸਾਡੇ ਪੰਥ ਵਿਚ ਨਾਮ ਤੇ ਦਾਨ ਨੇ (ਪ੍ਰਧਾਨ) ਹੋਣਾ ਹੈ, (ਮੇਲ ਕੀਕੂੰ ਬਣੇ ? ਤਦ ਕਲਜੁਗ ਬੋਲਿਆ, ਕਿਵੇਂ ਜਿਵੇਂ ਹੋ ਸਕੇ ਅਪਣੇ ਪੰਥ ਨਾਲ) ਮੇਰੀ ਸਾਂਝ ਰਲਾਓ। [ਸੈਥ=ਸੰਧਿ=ਮੇਲ]। (ਅ) (ਪਿਛਲੀ ਤੁਕ ਦਾ) ਮੇਰੇ ਪੰਥ ਵਿਚ ਨਾਮਦਾਨ ਹੋਵੇਗਾ (ਤੂੰ ਕੋਈ ਆਪਣੀ) ਮਿਯਾਦਾ (ਵੱਖਰੀ ਟੋਰ) [ਸੰਸ:, ਮੈਸਥਾ=ਮਿਯਾਦਾ]। [5]ਭਾਈ ਰਾਮਕੁਇਰ ਜੀ ਕਹਿੰਦੇ ਹਨ। [6]ਤਦ ਸਤਿਗੁਰ ਜੀ ਬੋਲੇ:–ਸਚੀ ਸੁਣਨਾ ਹੈਂ ? (ਲੈ ਤੈਨੂੰ) ਉੱਚੀ ਉਚਾਰ ਕੇ ਸੁਨਾਉਂਦੇ ਹਾਂ ਕਿ ਸਾਡੇ ਭਗਤ ਤਾਂ ਸਾਡੇ ਨਾਲ ਜੁੜੇ ਰਹਿੰਦੇ ਹਨ, ਤੁਹਾਡੀ ਗੱਲ ਹੀ ਕੀ ਹੈ ਭਾਵ ਕੋਈ ਥਾਂ ਨਹੀਂ [ਸੰਗਤਿ=ਮਿਲੇ ਹੋਏ, ਜੁੜੇ ਹੋਏ]। [7]ਕਲਜੁਗ ਨੇ ਫੇਰ ਬੋਲਕੇ ਸੁਣਾਇਆ:–ਸਾਡੀ ਪ੍ਰਗਟਤਾਈ (ਦੀ ਗੱਲ) ਸੁਣੋਂ ਮੈਂ ਮੁੱਢਲੀ ਕਥਾ ਸੁਣਾਉਂਦਾ ਹਾਂ ਇਸ ਨੂੰ ਵਿਸ਼ੇਸ਼ ਕਰਕੇ ਪ੍ਰਗਟ ਨਾ ਕਰਨਾ [ਸੰਸ:, ਖ਼ਜਾਤ=ਪ੍ਰਗਟ, ਪ੍ਰਗਟਤਾਈ। ਵਿੱਖਜਾਤ=ਵਿਸ਼ੇਸ਼ ਕਰਕੇ ਪ੍ਰਗਟ]। [8](ਸੁਣੋਂ ਸਾਹਿਬ ਸਿੰਘ ਜੀ ! ਸਤਿਗੁਰ ਜੀ ਮੈਨੂੰ ਕਹਿਣ ਲਗੇ) (ਹੁਣ ਰਾਮ ਕੌਰ ਜੀ ਸਾਹਿਬ ਸਿੰਘ ਨੂੰ ਕਹਿੰਦੇ ਹਨ ਕਿ ਗੁਰੂ ਗੋਬਿੰਦ ਸਿੰਘ ਜੀ ਬੋਲੇ ਕਿ ਹੇ) ਗੁਰਬਖਸ਼ ਸਿੰਘ ਅਸੀਂ ਇਹ ਕਲਿਨਾਮਾ ਤੈਨੂੰ ਦਿੱਤਾ ਹੈ। ਸੋ ਸਤਿਗੁਰ ਜੀ ਨੇ ਮੈਨੂੰ ਕਹਿਕੇ ਸੁਣਾਇਆ ਸੀ (ਹੇ ਸਾਹਿਬ ਸਿੰਘ!) ਉਹ ਤੈਨੂੰ ਮੈਂ ਸੱਚੇ ਸੱਚ ਸੁਣਾਉਂਦਾ ਹਾਂ। [9]ਕਲਜੁਗ ਕਹਿੰਦਾ ਹੈ ਕਿ ਮੁੱਢਕਾਲ ਵਿਚ ਜਦ ਬ੍ਰਹਮਾ ਜੀ ਨੇ ਸਾਡੀ ਉਤਪਤੀ ਕੀਤੀ।

ਹੈਕਾਰੀ ਲਖਿ ਲੀਨ[1] ॥ ੩੬ ॥ ਤਬਿ ਬ੍ਰਹਮਾ ਸਮੁਝਾਯਹੁ–ਤੁਮਰਾ ਨਜਾਇ ਸਮਾਜ[2]–। ਕਹਿ ਸਮਾਧਿ ਕਰਿ* ਮੌਨ ਹੁਇ ਚਿਤਵਾ ਪੁਰਖ ਜੁਰਾਜ[3] ॥ ੩੭॥ਏਕ ਖਰਾ ਦੂਵਾ ਹੁਯਾ ਤੀਜਾ ਚੌਥਾ ਸੁਵਨ[4]†।ਪ੍ਰਥਮ ਜਨਮ ਕੋ ਸੌਂਪ ਕਰਿਨੀਤਿ ਪੜ੍ਹਾਈ ਗੁੰਨ[5]॥੩੮॥ਬਿਧਿ ਬੂਝਹੁ–ਕਨਾਵਰਤਲੀਪੁਤੂਕਰੇਂਗਾ ਜਾਇ[6]? ਸੋ ਈਹਾਂ ਕਹੁ ਮੋਹਿ ਢਿਗ ਹੁਕਮ ਰਾਜ ਮਹਿੰ‡ ਦਾਇ[7]–॥੩੯॥ ਸਤ ਬੋਲਯੋ ਤਬਿ–ਪੁਰਖਿ ਨੈ ਦੇਸ਼ ਦੇਸ਼ ਦਿਯੋ ਬਾਂਟ। ਜਿਸੈ ਦੇਸ਼ ਤਾਂਕਾ ਲਿਖੈਂ ਪਾਪ ਪੁੰਨ ਕੀ ਸਾਂਟ[8] ॥ ੪੦ ॥ ਤਪਿ, ਸਤ, ਅਰੁ ਮਖ, ਅਰਚਨਾ, ਲੌਕ ਕਰਾਊਂ ਰੋਜ[9]।ਬ੍ਰਾਹਮਣਬ੍ਰਹਮ ਪਰਾਯਣੀ ਊਚਾ ਬਨ ਬਸਿ ਜੋਜ[10]§ ॥੪੧॥ਬੀਜ ਫਲਾਊ ਬੇਰ ਸੌ ਉਮਰ ਲਾਖਿ ਇਕਬਰਸ[11]।ਜੋਗ ਬਿਖੈ ਲਾਊਂ ਨਰਨਿ ਸ਼ੁਭ ਗੁਨ ਉਪਜੈਂ ਸਰਸ[12]॥੪੨॥ਸ਼ਸਤ੍ ਧਰਮ ਛੱਤ੍ਰੀ ਕਰੈਂ,ਪੁੰਨਜ ਬਿਹਾਰੀ ਬੈਸ[13]।ਤੀਨ ਬੇਦ ਤੀਨੌ ਬਰਨ ਸਭਿਨਿ ਲਖਾਊਂ ਐਸ[14]–॥੪੩॥ ਦੂਜਾ[15]ਬੋਲਯੋ:–ਪਿਤਾਜੀ!ਸ਼ਸਤ੍ਰਧਰਮਮੁਹਿਖੁਬ[16]।ਸਭੈ ਚਲਾਊਂ ਰੀਤ[17]

[1](ਅਸੀਂ ਸਾਰੇ) ਆਖੀਏ ਅਸੀਂ ਵਡੇ ਹਾਂ ਤਾਂ ਬ੍ਰਹਮਾ ਜੀ ਨੇ ਸਾਨੂੰ ਹੈਕਾਰੀ ਜਾਣ ਲਿਆ। [2](ਹੇ ਬੇਟਿਓ!) ਤੁਹਾਡਾ (ਜਦ ਰਾਜ) ਸਮਾਜ (ਹੋਵੇਗਾ ਤਦੋਂ) ਨਜਾਇ ਕਰਨਾ। [3](ਇਹ ਗਲ) ਕਹਿਕੇ ਬ੍ਰਹਮਾ ਚੁਪ ਕਰਕੇ ਟਿਕ ਗਿਆ ਤੇ ਯੁਵਰਾਜ(ਟਿੱਕੇ ਵਲ)ਤੱਕਿਆ[ਪੁਰਾਃ, ਪੁਰਖ= ਬ੍ਰਹਮਾ। ਯੁਵਰਾਜ ਨੂੰ ਜੁਰਾਜ ਲਿਖਿਆ ਹੈ]। [4]ਇਕ ਖੜੋ ਗਿਆ ਫੇਰ ਦੂਜਾ (ਵੀ ਖੜੋ) ਗਿਆ ਫੇਰ ਤੀਜਾ ਚੌਥਾ ਪੁਤਰ (ਖੜੇ ਹੋ ਗਏ)। [5]ਪਹਿਲੇ ਜੰਮੇ ਭਾਵ ਸਤਿਜੁਗ) ਨੂੰ (ਰਾਜ) ਸੌਂਪਕੇ ਪੜ੍ਹਾਈ ਹੋਈ ਨੀਤੀ ਪਰ ਵੀਚਾਰ ਅਰੰਭੀ [ਗੁਣਨਾ=ਵੀਚਾਰਨਾ]। [6]ਬ੍ਰਹਮਾ ਨੇ ਪੁਛਿਆ ਕਿ ਹੇ ਪੁੱਤਰ (ਨਜਾਇ ਦੀ) ਵਰਤੋਂ ਨੂੰ ਜਾਕੇ ਕੀਹ ਕਰੇਂਗਾ ? [7]ਜੋ ਹੁਕਮ ਰਾਜ ਵਿਚ ਦੇਵੇਂਗਾ। [8]ਤਬ ਸਤਿਜੁਗ ਬੋਲਿਆ ਕਿ (ਨ ਪਾਪ ਪੁੰਨ ਕਿਸੇ) ਦੇਸ਼ ਦੇ ਪੁਰਖ ਨੇ (ਕੀਤਾ ਸੋ ਮੈਂ ਉਸਦੇ ਆਪਣੇ) ਦੇਸ਼ ਵਿਚ ਵੰਡ ਦਿਆਂਗਾ। ਜਿਸ (ਦੇਸ਼ ਨੇ) ਪਾਪ ਪੁੰਨ ਕੀਤਾ ਉਸ ਦੇਸ ਦਾ ਲਿਖ ਲਵਾਂਗਾ (ਤੇ ਉਸ ਦੇਸ਼ ਨੂੰ ਪਾਪ ਪੁੰਨ ਦਾ ਸਾਂਟ=) ਬਦਲਾ ਦਿਆਂਗਾ। [9]ਤਪੱਸਯਾ, ਸੱਚ, ਜੱਗਯ, ਪੂਜਾ, (ਚਾਹੇ ਧਰਮ ਦੇ ਕੰਮ) ਰੋਜ਼ ਕਰਵਾਂਗਾ (ਲੋਕਾਂ ਤੋਂ)। [10]ਬ੍ਰਾਹਮਣ ਬ੍ਰਹਮ ਪ੍ਰਾਯਣ ਹੋਣਗੇ, ਬਨਾਂ ਵਿਚ ਵੱਸਕੇ ਯੋਗ ਕਰਕੇ ਉੱਚੇ ਹੋਣਗੇ।(ਅ) ਊਚਾ ਬਨ ਬਸ ਸੋਜ=ਸੌਜ (ਗ੍ਰਿਹਸਤ ਦੀ ਸਮੱਗ੍ਰੀ ਵਿਚ) ਵਸਦੇ ਹੋਏ ਉੱਚੇ ਬਣਨਗੇ। (ੲ) ਬਨ ਬਸ ਸੋਜ=ਬਨਾਂ ਵਿਚ ਵੱਸਣਾ ਉਨ੍ਹਾਂ ਨੂੰ ਫਬੇਗਾ। [11]ਇਕ ਵੇਰ ਦਾ ਬੀਜਿਆ ਸੌ ਵੇਰ ਫਲਾਵਾਂਗਾ। (ਅ) ਭਾਵ ਏਥੇ ਇਕ ਬੀਜਿਆ ਅਗਲੇ ਲੋਕ ਵਿਚ ਸੌ ਗੁਣਾਂ ਹੋਕੇ ਫਲੇਗਾ। ਉਮਰਾ ਲੱਖ ਵਰ੍ਹੇ ਦੀ ਦਿਆਂਗਾ। [12]ਬਹੁਤੇ। [13]ਵੈਸ਼ ਧਰਮ ਦਾ ਵਿਹਾਰ ਕਰਨਗੇ। [14]ਤਿੰਨਾਂ ਵਰਨਾਂ ਨੂੰ ਤਿੰਨਾਂ ਵੇਦਾਂ ਦੇ ਧਰਮ ਐਸ ਤਰ੍ਹਾਂ ਲਖਾ ਦਿਆਂਗਾ। [15]ਭਾਵ ਤੇਤਾ। [16]ਮੇਰੇ ਸਮੇਂ ਵਿਚ ਸ਼ਸਤ੍ਰ ਧਰਮ ਚੰਗਾ ਹੋਵੇਗਾ। [17]ਸਭ ਨੂੰ ਮਿਰਯਾਦਾ ਵਿਚ ਚਲਾਵਾਂਗਾ।

*ਪਾਃ–ਕਹਿ।

†ਪਾਃ–ਸੁੰਨਿ। ‡ਪਾਃ–ਮੁਹਿ। §ਪਾਃ–ਮੋਜ।

ਮੈਂ ਦੇਵੌਂ ਸੇਵਾ ਹੂਬ[1] ॥੪੪॥ ਜੱਗਸ ਕਰਾਊਂ ਅਰਥ ਸੰਜਿ ਪਾਪ ਮਿਟਾਊਂ ਲੋਗ[2]। ਸੁਰਗ ਲੌਕ ਲਗ ਕਰਮ ਹੀ ਦਸ ਬੋਈ ਲੇ ਭੋਗ[3] ॥ ੪੫ ॥ ਦਸ ਸਹੰਸ੍ਰ ਜੀਵੈਂ ਸਕਲ, ਪਾਪ ਛਰਨ ਸ਼ਕਿ ਆਹ[4] । ਬਚੈ ਕ੍ਰਾਤ ਤੇ ਊਨ ਦਸ ਧਰਮ ਚਲਾਊਂ ਰਾਹ[5]–॥੪੬॥ ਚੁੱਪ ਹੋਇ, ਤੀਜਾ ਕਹੈ–ਅਰਚਾ ਘਰ ਕੀ ਵੈਂਡ। ਸਹੰਸ੍ਰ ਜੀਵਨਾ, ਚਾਰ ਬੀਜ[6], ਅਰਧ ਪੁੰਨ ਅਘ ਖੰਡ[7] ॥ ੪੭ ॥ ਅਧਿਕ ਬਿੱਪ੍ਰ ਅਰ ਛੱਤ੍ਰਕੀ ਵਣਜ ਕਰੈ ਜਨ ਆਪ। ਰਾਜਾ ਕੋ ਗੁਰ ਮਾਨਿਕੈ ਨਮਾਇ ਕਰਾਵੈ ਆਪ[8]–॥੪੮॥ ਚੁੱਪ ਹੁਆ ਚੁਪ ਚਤੁਰਥਾ ਬ੍ਰਹਮਾ ਕਹਿ–ਤੂੰ ਬੋਲ–। ਤਬਿ ਹਮ ਕਰਿ ਜੋਰੇ ਨੰਮ੍ਰ–ਆਵਿਸ ਤੁਮਰੀ ਕੋਲ[9]– ॥੪੯॥ਹਸਕਰਿ ਬ੍ਰਹਮਾ ਬੋਲਿਯੋ:–ਪੁੱਤ੍ਰ ਪਿਛਾਰੀ ਮੋਰ। ਤੈਰੀਇੱਛਾ ਹੋਇਜੋ ਸੋ ਮੇਰੇ ਮਨ ਲੋਰ[10]–॥੫੦॥–[11]ਕੁਛਤੌ*ਹੌਂਕਹਿਨੇ ਲਗਾ ਜਨਘਰ ਪੁੰਨਰੁ

---

[1]ਸੇਵਾ ਵਿਚ ਡੁਬਣਾ ਲਾ ਦਿਆਂਗਾ [ਹੂੱਬ (=ਮੁਹੱਬਤ) ਤੋਂ ਹੂਬ]। [2]ਧਨ ਕੱਠਾ ਕਰਕੇ ਜੱਗ ਕਰਵਾਵਾਂਗਾ ਤੇ ਲੋਕਾਂ ਦੇ ਪਾਪਾਂ ਨੂੰ ਮਿਟਾਵਾਂਗਾ। [3]ਸੁਰਗ ਲੋਕ ਤਕ (ਅੱਪੜਨ ਲਈ ਸ਼ੁਭ) ਕਰਮ ਹੀ ਕਰਨਗੇ, ਤੇ ਇਕ ਵੇਰ ਬੀਜਿਆ ਦਸ ਵੇਰੀ ਲੈਕੇ ਭੋਗਣਗੇ [ਵੋਈ=ਬੀਜਿਆ]। (ਅ) ਜੋ ਕਰਮਾਂ ਦਾ (ਬੋਈ=) ਬੀਜ ਬੀਜਣਗੇ ਉਹ ਸੁਰਗ ਲੋਕ ਵਿਚ ਦਸ ਹਿੱਸੇ ਜ਼ਿਆਦਾ ਭੋਗਣਗੇ। [4]ਦਸ ਹਜ਼ਾਰ (ਵਰਖ) ਸਾਰੇ (ਜੀਵ)ਜੀਵਿਆ ਕਰਨਗੇ, ਪਾਪਾਂ ਤੋਂ ਸਾਰੇ ਡਰਨਗੇ। [5]ਵਡੇ ਭਿਰਾ (ਭਾਵ ਸਤਿਜੁਗ) ਤੋਂ ਦਸ ਹਿੱਸੇ ਘੱਟ ਧਰਮ ਦਾ ਰਾਹ ਚਲਾਵਾਂਗਾ। [6](ਜਦੋਂ ਦੂਜਾ ਬੁਲਾ) ਚੁਪ ਹੋ ਗਿਆ ਤਾਂ ਤੀਜਾ (=ਦੁਆਪਰ) ਕਹਿੰਦਾ ਹੈ ਕਿ ਮੈਂ ਘਰ ਘਰ ਵਿਚ ਪੂਜਾ ਵੰਡ ਦਿਆਂਗਾ ਤੇ ਆਰਬਲਾ ਹਜ਼ਾਰ ਵਰ੍ਹੇ ਦੀ ਹੋਸੀ (ਇਕ ਵੇਰ ਦਾ) ਬੀਜਿਆ ਚਾਰ (ਵੇਰ ਫਲੇਗਾ)। (ਅ) ਇਵੇਂ ਇੱਕ ਦਿੱਤਾ ਅੱਗੇ ਚੱਲਕੇ ਚੌਗੁਣਾ ਮਿਲੇਗਾ। [7]ਅੱਧਾ ਪੁੰਨ ਤੇ ਅੱਧਾ ਪਾਪ ਦਾ ਹਿੱਸਾ (ਰਹਿ ਜਾਇਗਾ)। (ਅ) ਪਾਪਾਂ ਦੇ ਖੰਡਨ ਲਈ (ਜੀਵ ਦੇ ਕੀਤੇ) ਪੁੰਨ ਅੱਧੇ (ਕੱਟੇ ਜਾਣਗੇ, ਅੱਧਿਆਂ ਦਾ ਫਲ ਭੋਗੇਗਾ)। [8]ਬਹੁਤ ਬ੍ਰਹਮਨ ਤੇ ਛੱਤ੍ਰੀ (ਲੋਭ ਵਸ ਹੋਏ) ਵਪਾਰ ਕਰਨ ਲਗ ਪੈਣਗੇ, ਕੋਈ ਆਪ (ਕਰਨਗੇ ਕੋਈ) ਜਨ (=ਨੌਕਰ ਦੱਖਕੇ ਉਨ੍ਹਾਂ ਦੇ ਜ਼ਰੀਏ ਵਪਾਰ ਕਰਨਗੇ)। ਰਾਜਾ ਨੂੰ ਵੱਡਾ ਮੰਨਕੇ ਉਸ ਤੋਂ ਜਾ ਕੇ ਨਮਾਇ ਕਰੇਂਗੇ (ਭਾਵ ਚਿੱਤ ਦਾ ਯਾ ਘਰ ਦਾ ਘਰੇ ਫੈਸਲਾ ਨਹੀਂ ਨਜਿੱਠਿਆ ਜਾ ਸਕੇਗਾ। [ਛੱਤ੍ਰਕੀ=ਛੱਤ੍ਰੀ ਵੰਸ਼ ਦੇ]। [9](ਤੀਜਾ) ਚੁੱਪ ਹੋਯਾ (ਤੇ) ਚੌਥਾ (ਮੈਂ) ਜੋ ਚੁਪ (ਸਾਂ ਮੈਨੂੰ) ਬ੍ਰਹਮਾ ਨੇ ਕਿਹਾ:–ਤੂੰ ਬੋਲ; ਤਦ ਮੈਂ ਹਥ ਜੋੜਕੇ ਨਿਵਿਆਂ (ਤੇ ਕਿਹਾ ਕਿ) ਤੁਸਾਂ ਕੋਲ(ਮੇਰੀ) ਨਮਸਕਾਰ ਹੋਵੇ। [ਆਵਿਸ=ਆਦਿਸ, ਆਦੇਸ਼=ਨਮਸਕਾਰ ਹੋਵੇ]। (ਅ) ਤੁਸੀਂ ਮੇਰਾ ਆਸਰਾ ਹੋ [ਆਵਿਸ=ਆਸਰਾ ਹੋ]। [10]ਹੱਸਕੇ ਬ੍ਰਹਮਾ ਬੋਲਿਆ:–ਤੂੰ ਮੇਰਾ ਪਿਛਲਾ ਪੁੱਤ੍ਰ ਹੈਂ, ਜੋ ਤੇਰੀ ਇੱਛਾ ਹੋਵੇ ਸੋ ਮੇਰਾ ਮਨ (ਸੁਣਨਾ) ਲੋੜਦਾ ਹੈ। [11]ਵੇਖੋ ਅਗਲਾ ਸਫਾ ਅੰਕ ੧।

*ਪਾ:–ਕਹਤੋ–ਸੋ ਸਾਖੀ ਦਾ ਪਾਠ ਹੈ।

ਪਾਪ। ਬਯ ਸੌ ਬਰਖ ਦੁ ਬੀਜ ਲੇ ਕਰੈ ਸੁ ਭੋਗੈ ਆਪ' ॥੫੧॥ [੨]ਬਹੁਤ ਪੁੱਤ੍ਰ ਬਹੁ ਬਾਸ਼ਨਾ ਇੱਛਨਾ ਸਿੱਛਨਾ ਸਾਰਾਸ਼ੂਦ੍ਰ ਰਾਜ ਘਰ, ਹੀਯਰਨ ਬੇਦ ਜਾਪ ਹਰਿ ਧਾਰ'॥੫੨॥ [੩]ਭਗਤ ਕਰੈ ਪਾਪੀ ਤਰੈ ਨਰ ਨਾਰੀ ਦਿਜ ਸ਼ੂਦ। ਨੀਚ ਬਾਲ ਜ੍ਞਾਨੀ ਤੁਰਕ ਸੰਕਰ ਆਸਮ ਖੁਦ'॥੫੩॥ [੪]ਨਾਮਬਿਨਾ ਦੇਂਡੋਂ ਸਕਲ ਨਰਕ ਸੁਰਗ ਮਮ ਰਾਜ'। ਭੂਹੀ ਦੋਨੋਂ ਗਤਰਦੇ ਜੋਨੀ ਅਰਥ ਸਮਾਜ' ॥੫੪॥ਇਹ ਭਾਵੀ ਪੂਰਨ ਕਰੋ ਤਬਿ ਜਾਵੋਂਗਾ ਖੁਬ'॥ਏਕ ਤੁਮਾਰੇਦੇਂਡ ਸਹੁ ਅਵਰ ਨ ਜਾਨੋਂ ਦੂਬ'–'॥੫੫॥*ਸਤਿਗੁਰ ਕਹਿ 'ਇਕ ਸਮੇ ਮੈਂ ਬ੍ਰਹਮਾ

---

[੧]ਸੰਪ੍ਰਦਾਇਆਂ ਦੇਣਿਆਂ ਮੈਂ ਕਹਿਣ ਲਗ ਪਿਆ ਕਿ ਪੁੰਨ ਤੇ ਪਾਪ (ਨੂੰ) ਜਨ (ਕਦੇਗਾ ਆਪਣੇ ਘਰ=) ਦੇਹ (ਉਪਰ ਹੀ ਕਦੇਗਾ,) ਜੋ ਕਰੇਗਾ ਸੋ ਆਪ ਭੋਗੇਗਾ,ਉਮਰਾ ਸੌ ਵਰ੍ਹੇ ਦੀ ਹੋਵੇਗੀ, ਜੋ ਬੀਜੇਗਾ ਦਣਾ ਲਵੇਗਾ [ਕੁਛ=ਸੰਕੋਚਦਾ] (ਅ)ਜੋ ਏਥੇ ਬੀਜੇਗਾ ਅਗੇ ਚਲਕੇ ਦੂਣਾਹੋਵੇਗਾ। (ਏ) ਦੋ ਬੀਜ ਦਾ ਅਰਥ ਨਾਮ ਦਾਨ ਤੇ ਪਾਪ ਪੁੰਨ ਬੀ ਕਰਦੇ ਸਨ। [੨](ਵਿਸ਼ੇ) ਵਾਸ਼ਨਾ ਬਹੁਤ (ਹੋਵੇਗੀ), ਪੁੱਤ੍ਰ ਬਹੁਤੇ (ਹੋਣਗੇ),ਸਿੱਖਜਾ ਦਾ ਸਾਰ ਇੱਛਨਾ ਹੋਵੇਗੀ ਭਾਵ ਮਨਮਤੀਏ ਹੋਣਗੇ, ਜੋ ਜੀ ਕਰੇਗਾ ਉਸਨੂੰ ਸਾਰ ਸਿੱਧਾਂਤ ਆਖਣਗੇ। ਸ਼ੂਦ੍ਰਾਂ ਦੇ ਘਰ ਰਾਜ ਹੋਵੇਗਾ ਤੇ ਅਹੀਰ (ਨੀਵੇਂ ਲੋਕ) ਵੇਦਾਂ ਦਾ (ਪਾਠ) ਕਰਨਗੇ ਤੇ ਹਰੀ ਦਾ ਜਾਪ ਧਾਰਨ ਕਰਨਗੇ। (ਅ) ਸ਼ੂਦਰ ਰਾਜ ਕਰਨਗੇ ਘਰ (ਘਰ ਵਿਚ ਹੀ) (ਰਨ=) ਜੁੱਧ ਮਚੇਗਾ ਤੇ ਵੇਦ ਉਚਾਰਨ ਤੇ ਉਸ ਦਾ ਧਾਰਨਾ (ਹਰਿ=) ਦੂਰ ਹੋ ਜਾਏਗਾ। (ਦ) ਇਕ ਥਾਵੇਂ ਹੀਯਰਨ' ਦੀ ਥਾਵੇਂ ਪਾਠ ਹੈ 'ਹੀ ਅਰਨ' ਇਸ ਨਾਲ ਅਰਥ ਲਗੇਗਾ 'ਸ਼ੂਦ੍ਰ' ਰਾਜ ਕਰਨਗੇ, ਘਰ ਹੀ ਬਨ (ਹੋਣਗੇ ਤੇ) ਹਰ ਕੋਈ ਵੇਦ ਜਪ ਨੂੰ ਧਾਵੇਗਾ, ਭਾਵ ਸਤਿਜੁਗ ਵਾਂਗੂੰ ਬਨਾਂ ਵਿਚ ਵੇਦ ਪਾਠ ਦੀ ਮਿਯਾਦਾ ਨਹੀਂ ਰਹੇਗੀ ਤੇ ਵਰਣਾਸ਼੍ਰਮ ਦੀ ਸੋਝੀ ਉਡ ਜਾਏਗੀ। [੩](ਮੇਰੇ ਰਾਜ ਵਿਚ) ਜੋ ਭਗਤੀ ਕਰੇਗਾ ਉਹ ਤਰੇਗਾ (ਚਾਹੇ) ਪਾਪੀ ਹੋਵੇ (ਚਾਹੇ) ਨਰ ਚਾਹੇ) ਨਾਰੀ ਹੋਵੇ,ਚਾਹੇ) ਬ੍ਰਹਮਣ (ਚਾਹੇ) ਸ਼ੂਦ੍ਰ (ਹੋਵੇ,ਚਾਹੇ) ਨੀਚ ਹੋਵੇ, (ਤੇ ਚਾਹੇ) ਬਾਲ (ਹੋਵੇ) ਚਾਹੇ ਜ੍ਞਾਨ (ਹੋਵੇ, ਚਾਹੇ) ਤੁਰਕ (ਹੋਵੇ, ਚਾਹੇ) ਸ਼ੰਕਰ ਬਰਨੀ ਹੋਵੇ ਤੇ ਚਾਹੇ ਅਨਾਸ਼੍ਰਮੀ ਹੋਵੇ : ਆਸਮ ਖੁਦ=ਆਸ਼੍ਰਮ ਖੁੰਦ। ਹਿੰਦੀ, ਖੁੰਦਨਾ=ਤੋੜਨਾ, ਕੁਚਲਨਾ। ਸੰਸਃ, ਖੁੰਡਨ ਤੋਂ ਖੁੰਦ ਤੋੜਿਆ ਹੋਇਆ, ਵਿਹੂਣਾ। ਭਾਵ ਆਸ਼੍ਰਮ ਤੋਂ ਵਿਹੂਣਾ। ਅਨਾਸ਼੍ਰਮੀ]। [੪]ਨਾਮ ਤੋਂ ਬਿਨਾ ਸਰਬੱਤ ਨੂੰ ਮੈਂ ਦੰਡ ਦਿਆਂਗਾ, ਨਰਕ ਸੁਰਗ (ਸਭ ਦਾ) ਮੇਰਾ ਰਾਜ ਹੋਵੇਗਾ। [੫]ਪ੍ਰਿਥ੍ਵੀ ਪਰ ਦੇ ਹੀ ਤੇਰੇ ਤੇਰਾਂਗਾ:–ਵਿਸ਼ੇ ਭੋਗ ਤੇ ਪਦਾਰਥਾਂ ਦੀ ਇਕੱਠੂਤਾ [ਸੰਸਃ, ਗਤ੍ਵਰ। ਹਿੰਦੀ, ਗਤਰ=ਟੁਰਨੇ ਯੋਗ। ਤੋਰਾ]। [੬]ਇਹ ਭਾਵੀ (ਇੱਛਾ ਪੂਰਨ ਕਰੋ ਤਾਂ ਮੈਂ ਜੋਂਕੀ ਸੰਸਾਰ ਵਿਚ ਜਾਵਾਂਗਾ। [ਫਾਃ, ਖੁਬ=ਚੰਗੀ ਤਰ੍ਹਾਂ, ਜੋਂਕੀ। ਸੁਚਨਾਂ=ਭਾਵੀ ਦਾ ਏਥੇ ਭਵਿੱਖਤ ਅਰਥ ਕਰਨਾ ਪ੍ਰਕਰਣ ਵਿਰੁੱਧ ਹੈ, ਸੋ ਸਾਖੀ ਵਿਚ 'ਭਾਵਨੀ' ਪਾਠ ਹੈ ਜੋ ਸੰਸਾ ਦੂਰ ਕਰ ਦਿੰਦਾ ਹੈ]। [੭]ਇਕ ਆਪ ਦਾ (ਬ੍ਰਹਮਾ ਦਾ) ਦੰਡ ਸਹਾਂਗਾ ਹੋਰ ਕਿਸੇ ਦੂਸਰੇ ਨੂੰ ਨਹੀਂ ਪਛਾਣਾਂਗਾ ਭਾਵ ਪਰਵਾਹ ਨਹੀਂ ਕਰਾਂਗਾ। [ਦੂਬ=ਦੂਸਰਾ]

*ਇਹ ਸੋ ਸਾਖੀ ਦੀ ੮੮ਵੀਂ ਸਾਖੀ ਹੈ।

ਕਹਤਿ ਸੁਹਾਤ।–ਸੁਨਿ ਸੁਤ! ਭੂਮੀ ਜਾਈਅਹੁ ਧਰਮ ਕਰਮ ਵਿੱਖ੍ਯਾਤ[1] ॥ ੫੬ ॥ ਸੁਨ ਕਲਜੁਗ! ਮੇਰੋ ਹੁਕਮ ਤੂੰ ਮਮ ਆਗ੍ਯਾਵਾਰੁ। ਸਰਬ ਮੰਤ੍ਰ ਤੁਹਿ ਰਾਜ ਰੱਦ ਨਾਮ ਮੰਤ੍ਰ ਸਿਧ ਸਾਰੁ[2]॥੫੭॥[3]ਔਰ ਜੁਗਨਿ ਮਹਿੰ ਆਸ੍ਰਮਾ ਬਹੁਤ ਜੱਗ ਤਪੁ ਅਰਚ। ਰਾਮ ਨਾਮ ਜਪੁ ਰਸਨ ਸ੍ਵਾਸ ਕਲਿ ਮਹਿੰ ਕਾਰਜ ਸਰਚ[4] ॥੫੮॥ ਤੋਹਿ ਰਾਜ ਹੁਇ ਪੁੱਤ੍ਰ! ਜਥਿ, ਸਭਿ ਦੇਵਨ[5]ਦ੍ਰੋਂ ਵਰਜ। ਜਿਉਂ ਇੱਛਾ ਤਿਉਂ ਵਰਤੀਏ ਨਾਮ ਮਹਾਤਮ ਗਰਜ[6] ॥ ੫੯ ॥ ਭਲਾ ਤੁਮਾਰਾ ਰਾਜ ਹੁਇ ਸਕਲ ਸਿੱਧ ਹੁਇ ਵਾਚ[7]। ਥੋੜੀ ਕਰਨੀ ਫਲ ਅਧਿਕ ਤੀਨ ਰਾਖੀਓ ਸਾਚੁ ॥ ੬੦ ॥ ਪਰਅੰਸ਼ੀ ਪਰਨਾਰ ਤਜਿ ਨਾਮ ਸਰਾਹੈ ਸ੍ਵਾਸ। ਹਰਿ ਭਜ, ਹਰਿ ਚਿਤ, ਹੇਤ ਹਰਿ[8], ਹਰਿ ਸਿਦਕੀ ਕੁਲ ਆਸ[9] ॥ ੬੧ ॥ ਦੇਹ ਅੰਤ ਭੀ[10] ਹਰਿ ਭਜੇ ਤਉ ਭੀ ਹੁਇ ਨਿਸਤਾਰ। ਐਸੇ ਹਰਿ ਕੋ ਨਿਤ ਭਜੈ ਭਉਜਲ ਉਤਰੈ ਪਾਰੁ॥੬੨॥ਬ੍ਰਹਮ ਪਰਾਇਣ[11]ਹੋਇਕੈ ਤਨ ਮਨ ਅਰਪੈ ਜੋਇ।ਤਾਂਕਾ ਭੀ ਤੂੰ ਭੈ ਕਰੀਂ ਇਹੈ ਹਮਾਰੀ ਖੋਇ[12]॥੬੩॥ਅਪਰ ਸਕਲ ਤਜਿ ਆਸਰੋ ਏਕ ਨਾਮ ਕੋ ਪ੍ਰੇਮ[13]।

---

[1](ਰਾਮਕੁਇਰ ਜੀ ਕਹਿੰਦੇ ਹਨ ਕਿ) ਸਤਿਗੁਰੂ ਜੀ (ਮੈਨੂੰ ਫੇਰ) ਕਹਿਣ ਲਗੇ (ਕਿ ਸੁਣ ਰਾਮ ਕੁਇਰ !) ਇਕ ਸਮੇਂ ਬ੍ਰਹਮਾਂ ਨੇ (ਕਲਜੁਗ ਨੂੰ) ਸ਼ੋਭਨੀਕ ਬਚਨ ਕਹੇ 'ਸੁਣ ਹੇ ਪੁੱਤ੍ਰ ਪ੍ਰਿਥਵੀ ਵਿਚ ਜਾਓ ਤਾਂ ਉਥੇ (ਆਪਣੇ)ਧਰਮ ਕਰਮ ਪ੍ਰਗਟ ਕਰੋ'। (ਅ) (ਓਥੇ ਪਿਛਲੇ ਜੁਗ ਦੇ) ਧਰਮ ਕਰਮ (ਅੱਗੇ) ਪ੍ਰਗਟ ਹੀ ਹੋਣਗੇ। [2]ਸੁਣ ਹੇ ਕਲਿਜੁਗ ਮੇਰਾ ਹੁਕਮ, ਤੂੰ ਮੇਰਾ ਆਗਿਆਕਾਰੀ ਹੈਂ; ਸਾਰੇ ਮੰਤ੍ਰ ਤੇਰੇ ਰਾਜ ਵਿਚ ਮੈਂ ਰੱਦ ਦਿਆਂਗਾ; ਨਾਮ ਮੰਤ੍ਰ ਹੀ ਸਾਰ ਸਿੱਧ (ਮੁਕਤੀ ਦਾ ਦਾਤਾ) ਹੋਵੇਗਾ। [3]ਹੋਰ ਜੁਗਾਂ ਵਿਚ ਤਾਂ ਜੱਗ ਤਪ ਅਰਚਨਾ ਆਦਿ ਦਾ ਆਸਰਾ ਬਹੁਤਾ ਹੋਵੇਗਾ ਪਰ ਰਸਨਾਂ ਤੋਂ ਸਵਾਸ ਸਵਾਸ ਈਸ਼੍ਵਰ ਦਾ ਨਾਮ ਜਪਣਾਂ ਤੇਰੇ ਰਾਜ ਵਿਚ ਕਾਰਜ ਸਾਰਨ ਵਾਲਾ ਹੋਵੇਗਾ [ਸਰਚ=ਸਾਰਨੇ ਵਾਲਾ]। [4]ਦੇਵਤਿਆਂ ਨੂੰ। [5]ਨਾਮ ਮਹਾਤਮ ਗੱਜਕੇ (ਸੁਣਾਵੀਂ)। [6]ਸੋ ਸਾਖੀ ਦਾ ਪਾਠ ਹੈ–ਤੁਹਿ ਵਾਚ=ਤੇਰੇ ਬਚਨ ਜੋ ਤੂੰ ਕਹੇ ਹਨ ਸਿੱਧ ਹੋ ਜਾਣਗੇ। [7]ਤਿੰਨਾਂ (ਜੁਗਾਂ ਨਾਲੋਂ ਇਹ ਗਲ ਆਪਣੇ ਸਮੇਂ) ਸੱਚ ਜਾਣ ਰਖੀਂ ਕਿ (ਨਾਮ ਦੀ) ਥੋੜੀ ਕਰਨੀ ਦਾ ਵੀ ਬਹੁਤ ਫਲ ਹੋਸੀ। (ਅ) ਤਿੰਨ ਗਲਾਂ ਸਚ ਰਖੀਂ ਜੋ ਅਗੇ ਦੱਸਦੇ ਹਨ। ਪਰ ਅੰਸ਼ ਰਹਿਤਤਾ, ਪਰ ਨਾਰ ਤੋਂ ਬਚਣਾ, ਸਵਾਸ ਸਵਾਸ ਨਾਮ ਜਪਣਾ। [8]ਹਰਿ ਜਪਨਾ, ਹਰਿ ਸਿਮਰਨਾ ਤੇ ਹਰਿ ਪ੍ਰੇਮ। [9]ਹਰਿ ਤੇ ਭਰੋਸਾ ਤੇ ਸਭ ਆਸਾਂ (ਹਰੀ ਪਰ ਰੱਖਣੀਆਂ)। [10]ਭਾਵ ਦੇਹੀ ਦੇ ਅੰਤ ਸਮੇਂ ਭੀ ਜੇ। [11]ਵਾਹਿਗੁਰੂ ਵਿਚ ਭਗਤੀ ਭਾਵ। [12]ਖਸਲਤ ਹੈ, ਭਾਵ ਇਹ ਹੈ ਕਿ ਇਹ ਉਪਰੀ ਸਿਖਿਆ ਨਹੀਂ ਸਾਡੇ ਸੁਭਾਵ ਛੁਤ ਹੋ ਚੁਕੀ ਹੈ ਤੂੰ ਇਸ ਦਾ ਉਲੰਘਨ ਕਰੇਂਗਾ ਤਾਂ ਅਸੀਂ ਬੇਵਸੇ ਫਿਰੇਧੀ ਨੇ ਜਾਵਾਂਗੇ। [13](ਜੋ ਕੋਈ ਇਕ ਨਾਮ ਨਾਲ ਪ੍ਰੇਮ ਕਰੇਗਾ ਸੋ.....।

ਤੀਨ ਲੋਕ ਕਉ ਬੇਧਿਕੈ ਜਾਇ ਸਾਜੁਜੀ ਖੇਮ[1]॥੬੪॥ਅਪਨੀ ਨਾਰੀ,ਸੱਚ ਬ੍ਰਿਤ, ਖਾਜ ਅਖਾਜੀ ਬ੍ਰੱਤ[2]। ਸੋਈ ਸੰਤ ਗੁਰੂ ਮਾਨੀਯਹੁ ਕਲੂ ਪੁੱਤ੍ਰ! ਸਤਿ ਚਿੱਤ[3] ॥੬੫॥ ਸਤਿਜੁਗ ਮੇਰੇ ਸਿਰ ਬਸਹੁ, ਭੁਜਾ ਬਸਹੁ ਤ੍ਰਿਤੇਯ[4]। ਦੁਆਪੁਰ ਬਸੀਯਹੁ ਜੰਘ[5] ਮਮ, ਤੂੰ ਚਰਨਨ ਕੋ ਸੇਯ[6] ॥ ੬੬ ॥ ਅੰਗ ਅੰਗ ਕੀ ਮੁਕਤਿ ਇਹ ਬੇਦ ਮਾਂਝ ਲਿਖਿ ਦੀਨ[7]। ਸੋਈ ਸੋ ਸਾਚੀ ਭਲੀ ਸਕਲ ਸਮਾਲਾ ਕੀਨ[8] ॥ ੬੭ ॥ ਅਪਨੋ ਅਪਨੋ ਰਾਜ ਕਰਿ ਤੁਮ ਆਈ-ਅਹੁ ਮਮ ਧਾਮ। ਕਰਿ ਕਰਿ ਕਰਨੀ ਕਲਪ ਲਗੋਂ[9] ਪਾਈਅਹੁ ਆ.ਏ ਅਰਾਮ ॥੬੮॥ ਬ੍ਰਹਮ ਵਾਕ ਕਹਿ ਸੰਘਤਾ[10], ਪਰਾ ਪਸੰਤੀ ਜਾਪੁ।ਮਧਮਾ, ਵੈਖਰੀ ਜਾਪ ਰਸਿ[11] ਚਾਰ ਵੇਦ* ਇਸ ਥਾਪੁ[12]॥੬੯॥ ਨਾਰਾਇਨ ਦੇਵ ਹੈ ਪਰਾ ਕਾ,ਨਰ ਪਸੰਤੀ ਇਸ਼ਟ[13]।ਵਾਗਦੇਵੀ[14] ਮੱਧਮਾ ਬਸੈ, ਬਨਾਸ ਬੈਖ-ਰੀ ਸ੍ਰਿਸ਼ਟਿ[15] ॥ ੭੦ ॥ ਸ੍ਵਾਸ ਠਹਿਰਾਵੈ ਨਾਭਿ ਘਰ ਉਠੈ ਤਰੈਗੀ ਤੋਜ[16]।

[1]ਤਿੰਨਾਂ ਲੋਕਾਂ ਨੂੰ ਚੀਰਕੇ (ਉਲੰਘ ਕੇ) ਸਾਯੁਜ ਮੁਕਤੀ (ਪਾਏਗਾ) [ਸਾਜੁਜੀ ਖੇਮ;—ਸਾਯੁਜ=ਅਭੇਦ। ਕਖੇਮ=ਮੁਕਤੀ]। [2]ਆਪਣੀ ਨਾਰ (ਤੇ ਮੰਤ੍ਰੇਖ), ਸੱਚ (ਦੀ) ਵੀਚਾਰ (ਯਾ ਸੱਚ ਦਾ ਵਰਤ) ਤੇ ਖਾਣੇ ਯੋਗ ਕੀ ਹੈ ਤੇ ਨਾ ਖਾਣੇ ਜੋਗ ਕੀ ਹੈ (ਇਸ ਦਾ) ਵੀਚਾਰ (ਜੋ ਧਾਰੇਗਾ)। (ਅ) ਆਪਣੀ ਨਾਰੀ ਵਿਚ ਸਤਿਬ੍ਰਿਤ ਹੋਵੇ ਤੇ ਅਖਾਜ ਦੇ ਖਾਣ ਵਿਚ ਬ੍ਰਿਤੀ (ਵੈਰਾਗਵਾਨ ਹੋਵੇ)। [3]ਚਿੱਤ ਵਿਚ ਸੱਚ ਕਰਕੇ (ਧਾਰ ਲੈ)। [4]ਤ੍ਰੇਤਾ। [5]ਲੱਤਾਂ ਵਿਚ। [6]ਸੇਵਾ ਕਰ। [7]ਵੇਦ ਵਿਚ ਇਹ ਗਲ ਲਿਖ ਦਿਤੀ ਹੈ ਕਿ (ਧਰਮ ਦੇ ਕਿਹੜੇ) ਅੰਗ ਨਾਲ (ਬ੍ਰਹਮਾ ਦੇ ਕਿਹੜੇ) ਅੰਗ (ਭਾਵ ਜੁੱਗ ਵਿਚ) ਮੁਕਤੀ ਹੋਣੀ ਹੈ। [8]ਉਹੋ (ਪਿੱਛੇ ਕਹੀ ਗਲ) ਸੱਚੀ ਹੈ, ਉਹੋ ਭਲੀ ਹੈ ਸਾਰੀ ਦਾ ਸਮਾਲ੍ਹਾ ਤੁਹਾਨੂੰ ਕਰ ਦਿਤਾ ਹੈ। ਅਥਵਾ ਤੁਸਾਂ ਸਮਾਲ੍ਹਾ ਕਰਨਾ।[9]ਤਕ। [10]ਸੰਹਿਤਾ ਵਿਚ ਬ੍ਰਹਮਾ ਦੇ ਇਹ ਵਾਕ ਕਹੇ ਹਨ। (ਅ) ਇਹ ਵਾਕ ਬ੍ਰਹਮ ਸੰਹਿਤਾ ਵਿਚ ਕਹੇ ਹਨ। [11]ਕਿ ਜਪ (ਚਾਰ ਪ੍ਰਕਾਰ ਦਾ ਹੈ) ਪਰਾ, ਪਸੰਤੀ, ਮਧਮਾਂ; ਬੈਖਰੀ, (ਇਨ੍ਹਾਂ ਵਿਚੋਂ ਕਿਸੇ ਦ੍ਵਾਰਾ ਨਾਮ ਦੇ) ਜਾਪ ਦਾ ਰਸ (ਲਵੋ, ਦੇਖੋ ਜਃ ਸਾਃ ਭਾਃ ਮਨੀ ਸਿੰਘ:—ਪਰ ਸੋਈ ਬਾਣੀ ਵਿਸੇਖ ਹੈ ਜੋ ਯਕ ਦਿਲ ਹੋਕੇ ਕਰਤਾਰ ਨੂੰ ਯਾਦ ਕਰੀਏ)। [12]ਚਾਰ ਇਨ੍ਹਾਂ ਦੇ ਦੇਵਤੇ ਹਨ। [13]ਪਰਾ ਦਾ ਦੇਵਤਾ ਨਾਰਾਯਣ ਤੇ ਪਸੰਤੀ ਦਾ ਦੇਵ ਨਰ ਹੈ। (ਨਰ ਨਾਰਾਯਣ ਦੋਵੇਂ ਵਿਸ਼ਨੂੰ ਦੇ ਅਵਤਾਰ ਮੰਨੇ ਜਾਂਦੇ ਹਨ)। [14]ਸਰਸ੍ਵਤੀ। [15]ਬੈਖਰੀ ਦਾ ਸ੍ਰਿਸ਼ਟ (ਦੇਵਤਾ) ਬਨਾਸ ਹੈ। [16]ਨਾਭੀ ਦੇ ਟਿਕਾਣੇ ਸ੍ਵਾਸ ਟਿਕਾਵੇ ਤਾਂ ਅਨੰਦ ਦੀ ਲਹਿਰ ਉਠਦੀ ਹੈ [ਤਰੈਗ—ਲਹਿਰ। ਤੋਜ=ਖੁਸ਼ੀ। ਸੂਚਨਾ—ਨਾਭੀ ਵਿਚ 'ਮਨਿਪੂਰ ਚੱਕ੍ਰ' ਨੂੰ ਕਈ ਵੈਰ ਅਨੰਦ ਦਾ ਟਿਕਾਣਾ ਵੀ ਜੋਗੀ ਦੱਸਦੇ ਹਨ:—ਦੇਖੋ ਕਾਂਇ ਦੇਲੇ ਦੀ ਕੁੰਡਲਨੀ ਸਫਾ ੪੦]। (ਅ) ਨਾਭੀ ਟਿਕਾਣੇ ਸ੍ਵਾਸ ਟਿਕਾਉਣ ਨਾਲ ਦੂਰ ਹੁੰਦੀ ਹੈ ਸੰਕਲਪਾਂ ਦੀ ਤੇਜ਼ੀ। [ਉਠੈ=ਦੂਰ ਹੁੰਦੀ ਹੈ। ਤਰੈਗ=ਲਹਿਰ, ਸੰਕਲਪ। ਤੋਜ ਦੀ ਥਾਵੇਂ ਸੋ ਸਾਖੀ ਵਿਚ ਪਾਠ ਤੇਜ ਹੈ।]

*ਸੋ ਸਾਖੀ ਵਿਚ ਪਾਠ 'ਦੇਵ' ਹੈ, ਕਿਉਂਕਿ ਅਗਲੀ ਤੁਕ ਵਿਚ ਚਾਰ ਦੇਵਤਾ ਗਿਣੇ ਹਨ ਇਸ ਕਰਕੇ 'ਦੇਵ' ਪਾਠ ਸ਼ੁੱਧ ਸਮਝਣਾ ਚਾਹੀਏ।

ਨਾਮ ਭਜਨ ਕੀ ਜੁਗਤ ਇਹ ਮਥਰਾ[1]*ਬਖਸ਼ੀ ਮੌਜ–'॥੭੧॥ਕਹਿ ਕਰਿ ਸਾਹਿਬਸਿੰਘ ਸੁਨਹੁ, ਚੁਪ ਕੀਨੀ, ਕਲਿ ਰੀਮ[2]। ਇਹ ਸਾਖੀ ਸਤਿਗੁਰ ਦਈ ਪੜ੍ਹਤਿ ਸੁਨਤਿ ਸੁਖ ਸੈਮ[3]॥੭੨॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੱਛਮ ਰੁਤੇ 'ਕਲਜੁਗ' ਪ੍ਰਸੰਗ ਬਰਨਨੰ ਨਾਮ ਪੰਚ ਬਿੰਸਤੀ ਅੰਸੂ ॥ ੨੫ ॥

੨੬. [ਅੰਮ੍ਰਿਤ ਰਾਯ ਕਵੀ। ਦੇਦਨ ਕਵਿ]।

ਦੋਹਰਾ ॥ ਸਭਾ ਸਰਬ ਕਵੀਅਨਿ ਬਿਖੈ ਇਸ ਬਿਧਿ ਭਯੋ ਸੰਬਾਦ। ਧੰਨਧੰਨ ਸਭਿ ਹੀ ਕਹੈਂ ਰਿਦੈ ਅਧਿਕ ਅਹਿਲਾਦ ॥ ੧ ॥ ਚੌਪਈ ॥ ਉਠੇ ਪ੍ਰਭੂ ਮੰਦਰ ਕੋ ਗਏ। ਨਾਨਾ ਰਸ ਅਹਾਰ ਅਚਿ ਲਏ। ਪੁਨ ਪ੍ਰਥੀਕ ਪਰ ਕਰਸੋ ਅਰਾਮੁ।ਇਮ ਸੰਬਾਦ ਕਵਿਨਿ[4] ਅਭਿਰਾਮੁ॥੨॥ਦੇਸ਼ ਬਿਦੇਸ਼ਨਿ ਮਹਿ ਕਵਿ ਗੁਨੀ। ਆਵੈਂ ਚਲੇ ਸੁ ਕੀਰਤਿ ਸੁਨੀ। 'ਦਰਬ ਕਰੋਰਹੁ ਲਗ ਬਖਸ਼ੀਤੇ। ਜੁਗ ਲੋਕਨਿ ਕੇ ਸੁਖਨਿ ਲਭੇਤੇ'॥੩॥ ਅੰਮ੍ਰਿਤਰਾਇ ਕਵੀ ਇਕ ਆਯੋ। ਕਰਿ ਕੀਰਤ† ਕੋ ਕਵਿੱਤ ਲਿਆਯੋ। ਮਿਲਨੈ ਪ੍ਰਥਮ ਹੁੰ ਕੀਨਿ ਪ੍ਰਣਾਮੁ। ਬਹੁਰ ਸੁਨਾਇ ਸੁਜਸ ਅਭਿਰਾਮੁ ॥ ੪ ॥ ਕਬਿੱਤ–

ਜਾਂਹੀ ਓਰ ਜਾਊਂ, ਅਤਿ ਆਦਰ ਤਹਾਂ ਤੇ ਪਾਊਂ, ਤੇਰੇ ਗੁਨ ਗਨ ਕੋ ਅਗਾਊ ਗਨੈ ਸ਼ੇਸ਼ ਜੂ[5]। ਹੀਰ ਚੀਰ ਮੁਕਤਾ ਜੇ ਦੇਤਿ ਦਿਨ ਪ੍ਰਤਿ ਦਾਨ ਤਿਨੈ ਦੇਖ ਦੇਖ ਅਭਿਲਾਖਤਿ ਧਨੇਸ਼ ਜੂ[6]। ਗੁਨਨ ਮੈਂ ਗੁਨੀ ਕਵਿ ਅੰਮ੍ਰਿਤ ਪਢੱਯਾ ਹੈ ਰੋ

---

[1]ਮਥੁਰਾ ਕਹਿੰਦਾ ਹੈ ਕਿ ਨਾਮ ਭਜਨ ਦੀ ਇਸ ਜੁਗਤੀ ਦੀ ਮੌਜ (=ਸੁਖ) ਮੈਨੂੰ (ਰਾਮ ਕੁਇਰ ਜੀ ਨੇ) ਬਖਸ਼ੀ ਹੈ। [2]ਹੇ ਸਾਹਿਬ ਸਿੰਘ ਸੁਣੋ (ਇਹ ਗੱਲਾਂ ਕਹਿਕੇ ਬ੍ਰਹਮਾ ਨੇ) ਚੁਪ ਕੀਤੀ ਤੇ ਕਲੀ ਚਲਾ ਗਿਆ। [3]ਸੁਖ ਸੰਜੁਗਤ ਹੋਵੇਗਾ। [4]ਕਵੀਆਂ ਦਾ। [5]ਜਿਸ ਤਰਫ ਮੈਂ ਜਾਂਦਾ ਹਾਂ ਓਥੋਂ ਹੀ ਆਦਰ ਪਾਂਵਦਾ ਹਾਂ, ਤੇਰੇ ਸਾਰੇ ਗੁਣਾਂ ਨੂੰ ਤਾਂ ਸ਼ੇਸ਼ਨਾਗ ਪਹਿਲੇ ਤੋਂ ਹੀ ਗਿਣ ਰਿਹਾ ਹੈ। ਭਾਵ ਇਹ ਹੈ ਕਿ ਮੈਂ ਹੋਰਨਾਂ ਦਰਬਾਰਾਂ ਵਿਚ ਜਾਕੇ ਸਾਰੇ ਥਾਂ ਹੀ ਆਦਰ ਪਾਉਂਦਾ ਹਾਂ ਪਰ ਤੇਰੇ ਦਰਬਾਰ ਵਿਚ ਮੈਂ ਮੂਰਛਿਤ ਹੋਕੇ ਹੀ ਆ ਸਕਦਾ ਹਾਂ ਕਿਉਂਕਿ ਤੇਰਾ ਗੁਣ ਗਾਯਕ ਕਵੀ ਤਾਂ ਸ਼ੇਸ਼ਨਾਗ ਆਪ ਹੈ ਉਸਦੇ ਸਾਹਮਣੇ ਹੋਰ ਕਵੀ ਮਾਤ ਹੈਨ, ਕਿਉਂਕਿ ਉਸਦੀ ਹਜ਼ਾਰ ਜੀਭ ਹੈ ਤੇ ਮੇਰੀ ਇਕ ਹੈ, ਉਹ ਆਦਿ ਤੋਂ ਕੀਰਤ ਕਰ ਰਿਹਾ ਹੈ ਮੈਂ ਅਜ ਕਰਨ ਲਗਾ ਹਾਂ। [6]ਹੀਰੇ, ਬਸਤਰ, ਮੋਤੀ, ਜੇਹੜੇ ਆਪ ਹਰ ਰੋਜ਼ ਦਾਨ ਦੇਂਦੇ ਹੋ ਤਿੰਨਾਂ ਨੂੰ ਵੇਖ ਵੇਖ ਕੇ ਕੁਬੇਰ ਵੀ ਚਾਹੁੰਦਾ ਹੈ (ਕਿ ਮੈਨੂੰ ਵੀ ਇਹੋ ਜਿਹਾ ਦਾਨ ਮਿਲੇ)।

*ਸੋ ਸਾਖੀ ਦੇ ਮੁੱਢ ਵਿਚ ਮਥਰਾ ਆਪਣੇ ਆਪ ਨੂੰ 'ਪ੍ਰਸ਼ਨੋਤਰ ਕਰਤਾ' ਸਾਖੀਆਂ ਦਾ ਦੱਸਦਾ ਹੈ, ਪਰ ਏਥੋਂ ਬੜਾ ਪਤਾ ਪੈ ਜਾਂਦਾ ਹੈ ਕਿ ਸੋ ਸਾਖੀ ਦਾ ਲੇਖਕ ਮਥਰਾ ਮਿਸਰ ਆਪ ਹੀ ਨਾ ਕਿਤੇ ਹੋਵੇ।

†ਪਾ:–ਕਰਿ ਕਵਿ ਗੁਰ।

ਜਬ ਇਨੈ ਹੇਰੋ ਪਜਾਰ ਕੀਜੈ ਅਮਰੇਸ ਜੂ[1]। ਸ਼੍ਰੀ ਗੁਰੂ ਗੋਬਿੰਦ ਸਿੰਘ ਛੀਰ ਨਿਧਿ
ਪਾਰ ਭਈ ਕੀਰਤਿ ਤਿਹਾਰੀ ਤੁਮੈਂ ਕਹਿਕੇ ਦੇਸ ਜੂ[2] ॥ ੧ ॥

ਚੌਪਈ॥ ਸੁਨਿ ਪ੍ਰਸੰਨ ਕਲਗ਼ੀਧਰ ਹ੍ਵੈ ਕੋ ਰਾਖਯੋ ਨਿਕਟ ਮਾਨ ਬਹੁ ਕੈ ਕੈ।
ਰੋਜ ਦਯੋ ਕਰਿ ਦਰਬ ਘਨੇਰਾ[3]। ਇਮ ਸੁਨਿ ਸੁਨਿ ਕਰਿ ਸੁਜਸ ਬਡੇਰਾ ॥
੫॥ ਕਰਣ ਪਰਬ*ਭਾਖਾ ਤਿਨ ਕੀਨੀ। ਛੰਦ ਬੰਦ ਸੁੰਦਰ ਗਤਿ ਲੀਨੀ[4]।
ਲਾਖ ਦਰਬ ਕੀ ਬਖਸ਼ਿਸ਼ ਪਾਈ†। ਗੁਰ ਕੀ ਕੀਰਤਿ ਮਹਿਦ ਬਨਾਈ
॥ ੬ ॥ ਹੰਸਰਾਮ ਕਵਿ ਪਰਬ ਬਨਾਯੋ*। ਦੋਨਪਰਬ ਕੁਵਰੇਸ਼ ਸੁਨਾਯੋ[5]।
ਇਸੀ ਰੀਤਿ ਬਹੁ ਭਾਖਾ ਬਨੀ। ਮਿਲੇ ਆਨਿ ਇਸ ਹੀ ਬਿਧਿ ਗੁਨੀ॥੭ ॥
ਬਾਵਨ ਕਵਿ ਗਿਨਤੀ ਮਹਿੰ ਨੀਤਿ। ਰਹੈਂ ਨਿਕਟ ਹਰਖਾਵੈਂ ਚੀਤਿ।
ਇਕ ਦਿਨ ਸਤਿਗੁਰ ਸਭਾ ਲਗਾਇ। ਬੈਠੇ ਹੁਤੇ ਮਹਾਂ ਦੁਤਿ‡ਪਾਇ॥੮॥
ਏਕ ਕਵੀ ਚਲਿ ਕਰਿ ਤਹਿੰ ਆਯੋ। ਨਿਜ ਬਿੰਦ੍ਰਾ ਹੈਂਕਾਰ ਬਢਾਯੋ।

---

[1]ਹੇ ਅਮਰਾਂ (ਦੇਵਤਿਆਂ) ਦੇ ਈਸ਼੍ਵਰ ਜੀ! ਆਪ ਗੁਣੀਆਂ ਤੋਂ ਵਡੇ ਗੁਣੀ ਹੋ ਤੇ ਅੰਮ੍ਰਿਤ ਕਵੀ ਨੂੰ (ਜਦ ਇਹ ਵੇਖੇਗੇ ਕਿ) ਮੇਰੇ (ਗੁਣਾਂ ਦਾ) ਪੜ੍ਹਨ ਵਾਲਾ (=ਉਚਾਰਨ ਵਾਲਾ) ਹੈ ਤਾਂ ਪਜਾਰ ਕਰੇਗੇ। (ਅ) ਇਸੇ ਸਤਰ ਦਾ ਅਰਥ ਹੋਰਵੇਂ ਵੀ ਕਰਦੇ ਹਨ:—(ਆਪ ਦੇ) ਗੁਣਾਂ (ਦੇ ਗਾਇਨ ਵਿਚ ਮੈਂ) ਗੁਣੀ ਹਾਂ, ਅੰਮ੍ਰਿਤ ਕਵਿ ਮੇਰਾ ਨਾਮ ਹੈ (ਤੇ ਜਦੋਂ ਅਮ੍ਰੇਸ਼=) ਇੰਦਰ ਮੈਨੂੰ (ਆਪ ਦੀ ਕੀਰਤੀ) ਪੜ੍ਹਦੇ ਦੇਖਦਾ ਹੈ ਤਾਂ ਪਿਆਰ ਕਰਦਾ ਹੈ। (ਏ) ਪੂੰਤੁ ਜੇ ਇਸ ਚਰਣ ਵਿਚ ਆਏ ਪਦ 'ਹੇਰੋ' ਤੇ 'ਕੀਜੈ' ਨੂੰ ਸ਼ੁਧ ਵਯਾਕਰਣਕ ਅਰਥਾਂ ਵਿਚ ਲਾਈਏ ਤਾਂ ਐਉਂ ਜਾਪਦਾ ਹੈ ਕਿ ਇਹ ਚਿੱਠੀ ਅੰਮ੍ਰਿਤ ਰਾਇ ਦਾ ਉਸਤਾਦ ਉਸ ਨੂੰ ਵੰਞੋ ਗੁਰੂ ਜੀ ਪਾਸ ਘੱਲ ਰਿਹਾ ਹੈ ਤੇ ਕਹਿ ਰਿਹਾ ਹੈ ਕਿ:—ਹੇ ਅਮਰੇਸ਼ ਜੂ! ਗੁਣੀਆਂ ਵਿਚੋਂ ਗੁਣੀ ਹੈ ਅੰਮ੍ਰਿਤ ਰਾਇ ਕਵੀ ਤੇ ਮੇਰਾ ਪੜ੍ਹਾਇਆ ਹੋਇਆ ਹੈ ਇਸ ਨੂੰ ਜਦ ਵੇਖੇ ਤਾਂ ਪਿਆਰ ਕਰਨਾ ਮੈਂ ਇਸਨੂੰ ਇਹ ਸੁਨੇਹਾ ਦੇ ਕੇ ਘਲ ਰਿਹਾ ਹਾਂ ਕਿ ਆਪਦੀ ਕੀਰਤੀ ਹੁਣ ਖੀਰ ਸਮੁੰਦਰਾਂ ਤੋਂ ਪਾਰ ਨਿਕਲ ਗਈ ਹੈ ਆਦਿ। [2]ਹੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ! ਆਪਦੀ ਕੀਰਤੀ ਖੀਰ ਸਮੁੰਦਰੋਂ ਭੀ ਪਾਰ ਨਿਕਲ ਗਈ ਹੈ (ਕੇਵਲ ਇਤਨਾ) ਸੰਦੇਸ਼ਾ ਕਹਿਕੇ ਆਪ ਜੀ ਨੂੰ (ਸੁਨਾਉਂਣ ਲਈ ਮੈਂ ਆਇਆ ਹਾਂ)। [3]ਭਾਵ, ਬਹੁਤਾ ਰੋਜ਼ੀਨਾ ਲਾ ਦਿੱਤਾ। [4]ਛੰਦਾਂ ਬੰਦੀ ਨੇ ਸੁਹਣੀ ਚਾਲ ਲਈ। [5]ਕੁਵਰੇਸ਼ ਨੇ ਦੋਨ ਪਰਬ (ਭਾਖਾ ਕਰਕੇ) ਸੁਣਾਇਆ।

*ਹੰਸਰਾਮ ਕਵਿ ਦੀ ਉਥਾਨਕਾ ਤੋਂ ਪਤਾ ਲਗਦਾ ਹੈ ਕਿ 'ਕਰਣ ਪਰਬ' ਦਾ ਟੀਕਾ ਉਸਨੇ ਕੀਤਾ ਹੈ, ਅੰਮ੍ਰਿਤ ਰਾਇ ਨੇ ਨਹੀਂ ਕੀਤਾ ਯਥਾ:—ਹੰਸਰਾਮ ਤਾਂ ਦਿਨ ਕਰਨੇ ਕਰਣ ਪਰਬ ਆਖ੍ਯੋ। ਅੰਮ੍ਰਿਤ ਕਵੀ ਨੇ 'ਸਭਾ ਪਰਬ' ਬਣਾਇਆ ਹੈ ਜੋ ਪਟਿਆਲਾ ਲਾਇਬ੍ਰੇਰੀ ਵਿਚ ਹੈ।

†ਹੰਸਰਾਮ ਲਿਖਦਾ ਹੈ ਕਿ ੬੦ ਹਜ਼ਾਰ ਰੁਪੱਯਾ ਮੈਨੂੰ ਕਰਣ ਪਰਬ ਦਾ ਇਨਾਮ ਮਿਲਿਆ। ਯਥਾ:—ਪ੍ਰਥਮ ਕ੍ਰਿਪਾ ਕਰਿ ਰਾਖ ਕਰ ਗੁਰੂ ਗੋਬਿੰਦ ਉਦਾਰ। ਟਕਾ ਕਰੇ ਬਖਸ਼ੀਸ਼ ਤਬ ਮੋਕੋ ਸਾਠ ਹਜ਼ਾਰ। ਇਹ 'ਕਰਣ ਪਰਬ' ਭੀ ਪਟਿਆਲਾ ਲਾਇਬ੍ਰੇਰੀ ਵਿਚ ਹੈ।

‡ਪਾ:—ਸੁਖ।

ਕੀਨ ਸਵੈਯਾ ਅਰਥ ਛਪਾਯੋ। ਅਭਿਲਾਖਤਿ ਗੁਰ ਤੇ ਪਰਖਾਯੋ ॥ ੯ ॥
ਹਾਥ ਬੰਦਿ ਕਰਿ ਬੰਦਨ ਠਾਨੀ। ਬੈਠਿ ਪ੍ਰਭੂ ਕੇ ਨਿਕਟ ਬਖਾਨੀ। 'ਦੇਸ਼ ਦੇਸ਼ ਮਹਿੰ ਰਾਵਰਿ ਕੀਰਤਿ। ਜਿਸ ਜਿਸ ਤੇ ਸੁਨਿਯਤਿ ਬਿਸਤੀਰਤਿ ॥ ੧੦ ॥ ਸਭਿ ਬਿੱਦਯਾ ਕੇ ਗੁਨੀ ਬਖਾਨੇਂ। ਰਹੈਂ ਸਭਾ ਤੁਮਰੀ ਸਨਮਾਨੇ। ਛੰਦ ਰਚਹਿੰ ਲਾਖਹੁ ਰਹਿੰ ਤ੍ਰੀਰ। ਪਰਖਹੁ ਸਭਿ ਕੇ ਗੁਨੀ ਗਹੀਰ॥੧੧ ॥ ਏਕ ਸ੍ਰੋਯਾ ਰਚਯੋ ਨਵੀਨਾ। ਅਰਥ ਅਜਾਇਬ ਸ਼ੁਭ ਧਰਿ ਦੀਨਾ*। ਸਭਾ ਆਪ ਕੀ ਮਹਿੰ ਨਹਿੰ ਐਸਾ। ਜ਼ਾਹਰ ਕਹੈ ਅਰਥ ਕੋ ਜੈਸਾ' ॥੧੨॥ਸੁਨਿ ਹੁੰਕਾਰ ਸਮੇਤ ਉਬਾਚਾ। ਬੋਲਯੋ ਪਾਤਸ਼ਾਹੁ ਗੁਰ ਸਾਚਾ। 'ਨਿਜ ਮਤਿ ਕਰਿਕੈ ਕੀਨਸਿ ਜਥਾਸਭਾ ਮਝਾਰ ਉਚਾਰਹੁ ਤਥਾ'॥੧੩॥ ਜਿਸ ਪ੍ਰਕਾਰ ਕਰਿਕੈ ਕਵਿ ਲਯਾਯੋ। ਸ਼੍ਰੀ ਸਤਿਗੁਰ ਕੋ ਤਬੈ ਸੁਨਾਯੋ। ਸਭਾ ਬਿਖੈ ਸਭਿਹੂੰ ਸੁਨਿ ਲਯੋ। ਸੋ ਮੈਂ ਇਹਾਂ ਪਾਠ ਲਿਖਿ ਦਯੋ:—॥ ੧੪ ॥

ਸ੍ਰੈਯਾ ॥ ਨਵਸਾਤ ਤਿਯੇ ਨਵਸਾਤ ਕਿਯੇ ਨਵਸਾਤਿ ਪਿਯੇ, ਨਵਸਾਤ ਪਿਯਾਏ[1]। ਨਵਸਾਤ ਰਚੇ, ਨਵਸਾਤ ਬਦੇ, ਨਵਸਾਤ ਪਯਾ ਪਹਿ ਦਾਯਕ ਪਾਏ[2]। ਜੀਤ ਕਲਾ ਨਵਸਾਤਨ ਕੀ ਨਵਸਾਤਨ ਕੇ ਮੁਖ ਅੰਚਰ ਛਾਏ[3]। ਮਾਨਹੁ ਮੇਘ ਕੇ ਮੰਡਲ ਮੋਂ ਕਵਿ ਚੰਦਨ ਚੰਦ ਕਲੇਵਰ ਛਾਏ[4] ॥ ੧ ॥

ਚੌਪਈ॥ ਸ਼੍ਰੀਕਲਗ਼ੀਧਰ ਸੁਨਿ ਮੁਸ਼ਕਾਏ। ਕਹਿ ਚੰਦਨ ਕੋ ਗਰਬਗਵਾਏ। 'ਇਸ ਜੈਸਨਿ[5] ਕੋ ਅਰਥ ਬਿਚਾਰਨ।ਹਮਰੇ ਘਾਹੀਕਰਹਿ ਉਚਾਰਨਿ॥੧੫॥ ਇਹ ਲਾਇਕ ਕਵਿਯਨਿ ਕੇ ਨਾਂਹੀ।ਮਿਲਿਆਪਸਮਹਿੰਕਰਤੇ ਘਾਹੀ।ਛੰਦ ਸਭਾ ਹਮਰੀ ਮਹਿੰ ਸਰਸਤਿ[6]। ਜਿਨ ਕੇ ਪਾਠ ਕਰੇ ਰਸ ਬਰਸਤਿ ॥੧੬॥ ਕਵੀਯਨਿ ਕੇ ਹਮਰੇ ਹਯ ਦਾਸ[7]। ਪਠਤਿ ਸੁਨਤਿ ਆਨਤਿ ਜਥਿ ਘਾਸ'। ਚੰਦਨ ਕਵਿ ਗੁਰ ਕੇ ਬਚ ਸੁਨੇ। ਬੋਲਯੋ ਧਰਿ ਕਰਿ ਅਚਰਜ ਘਨੇ॥੧੭॥

[1]ਸੋਲਾਂ (ਵਰ੍ਹੇ ਦੀ) ਤ੍ਰੀਮਤ ਨੇ ਸੋਲਾਂ ਸ਼ਿੰਗਾਰ) ਕੀਤੇ (ਉਸਦਾ)ਸੋਲਾਂ(ਵਰ੍ਹੇ ਦਾ)ਪਤੀ ਸੀ ਸੋ ਪਤੀ ਸੋਲਾਂ (ਮਹੀਨੇ ਮਗਰੋਂ ਪਰਦੇਸੋਂ ਆਯਾ। (ਅ) ਸੋਲਾਂ 'ਰਸ ਪਿਆਏ' ਵੀ ਅਰਥ ਕਰਦੇ ਹਨ। [2]ਸੋਲਾਂ (ਘਰਾਂ ਵਾਲਾ ਦੋ ਪੜ) ਵਿਛਾਇਆ,ਸੋਲ੍ਹੀਆ (ਦਾਉ ਹਾਰ ਜਿੱਤ ਦਾ) ਬਦਿਆ। ਅਬਦਾ ਸੋਲਾਂ (ਦਾਉ ਪਾਉਣ ਦੀ) ਭਰਤ ਲਾਈ, ਪਰ ਸੋਲ੍ਹੀਆ ਦਾਉ ਪੀਆ ਦਾ ਪੈ ਗਿਆ ਭਾਵ ਪੁੱਗ ਗਿਆ। (ਅ) ਦਾਯ ਦਾ ਅਰਥ 'ਦਾਉ' ਦੇ ਥਾਂ 'ਦੇਣੇ ਯੋਗ ਧਨ' ਭੀ ਹੁੰਦਾ ਹੈ। [3]ਸੋਲਾਂ (ਨਰਦਾਂ ਵਾਲੇ ਦੋਪੜ) ਦੀ ਬਾਜੀ (ਪਤੀ ਨੇ) ਜਿੱਤ ਲਈ, ਤਾਂ ਸੋਲਾਂ ਕਲਾਂ ਵਾਲੇ ਚੰਦ ਵਰਗੀ (ਮੁਖੜੇ ਵਾਲੀ ਨੇ) ਪੱਲੇ ਨਾਲ ਮੂੰਹ ਕੱਜ ਲਿਆ। [ਕਲਾ=ਬਾਜ਼ੀ]। [4]ਚੰਦਨ ਕਵੀ ਕਹਿੰਦਾ ਹੈ ਕਿ ਮਾਨੋਂ ਬਦਲਾਂ ਦੇ ਮੰਡਲ ਵਿਚ ਚੰਦ ਦਾ ਸਰੀਰ ਛੁਪ ਗਿਆ ਹੈ। [5]ਏਹੋ ਜੇਹੇ (ਛੰਦਾਂ) ਦਾ। [6]ਰਸ ਵਾਲੇ। (ਅ) ਵਧੀਆ। [7]ਸਾਡੇ ਕਵੀਆਂ ਦੇ ਘੋੜਿਆਂ ਦੇ ਦਾਸ। *ਪਾ:—ਸੁਧਰੀ ਦੀਨ।

'ਇਕ ਘਾਹੀ ਕੋ ਲੇਹੁ ਬੁਲਾਇ। ਜੋ ਇਸ ਕੋ ਦੇ ਅਰਥ ਸੁਨਾਇ। ਜਿਸ ਤੇ ਆਵੈ ਮੋਹਿ ਪ੍ਰਤੀਤ। ਸਭਾ ਗੁਰੂ ਕੀ ਹੈ ਕਵਿ ਜੀਤ[1]' ॥ ੧੮ ॥ ਹੇਮ ਲਸ਼ਟਕਾ ਜੁਤਿ ਤਹਿੰ ਖਰਿਯੋ[2]। ਪ੍ਰਭੁ ਸੁਨਿ, ਤਾਂਹਿ ਪਠਾਵਨਿ ਕਰਿਯੋ। 'ਆਨਹੁ ਪੈਨਾਸਿੰਘ ਹਕਾਰਿ।ਇਸ ਹੀ ਛਿਨ ਕੁਛਲਗਹਿ ਨ ਬਾਰ'॥੧੯॥ ਸਤਿਗੁਰ ਹੁਕਮ ਮਾਨਿ ਸੋ ਗਯੋ। ਪੈਨਾ ਸਿੰਘ ਸੰਗ ਕਹਿ ਦਯੋ। ਸੁਨਿ ਕੈ ਤਿਨ ਸੋ ਬੂਝਨ ਕੀਨਾ। 'ਕਿਮ ਸਿਮਰਨੋ ਮੁਝ ਕਹਹੁ ਪ੍ਰਬੀਨਾ[3]?'॥ ੨੦॥ ਚੌਥਦਾਰ ਤਬਿ ਕਹਨੋ ਪ੍ਰਸੰਗ।ਜਿਮ ਗੁਰ ਭਨਨੋ ਕਵੀ ਕੋ ਸੰਗ।ਪੈਨਾ ਸਿੰਘ ਸੁਜਾਨ ਸਭਿ ਜਾਨੀ। ਸਫਲ ਕਰੀ ਚਾਹੈ* ਗੁਰਬਾਨੀ ॥੨੧॥ ਬਹੁਤ ਮੋਲ ਕੋ ਬਸਤ੍ਰ ਉਤਾਰੇ। ਜੀਰਣ ਮੋਟ ਦੇਹਿ ਪਰ ਧਾਰੇ। ਇਕ ਖੁਰਪਾ[4]ਲੈ ਕਰਿ ਜੁਤ ਜਾਰੀ[5]। ਇਕਠੀ ਕਰਿ ਸਿਕੈਧ ਪਰ ਡਾਰੀ ॥ ੨੨ ॥ ਸਭਿ ਘਾਹੀ ਕੋ ਭੇਖ ਬਨਾਯੋ। ਸ਼ੀਕ ਬਿਹੀਨ ਸਭਾ ਮਹਿੰ ਆਯੋ। ਗੁਰ ਪਦ ਪਦਮ ਕੀਨ ਤਬਿ ਨਮੋਂ। ਉਚਤਿ ਥਾਨ ਬੈਠਨੋ ਤਿਹ ਸਮੋ ॥ ੨੩ ॥ ਸ਼੍ਰੀ ਕਲਗ਼ੀਧਰ ਹੁਕਮ ਉਚਾਰਾ। 'ਇਹ ਕਵਿ ਹੈ ਮਤਿਵਾਨ ਉਦਾਰਾ। ਰਚਿ ਕਰਿ ਆਨਹੁ ਏਕ ਸਵੈਯਾ।ਅਰਥ ਬਿਚਾਰਹੁ ਦੇਹੁ ਸੁਨੈਯਾ'॥੨੪॥ਸੁਨ ਪੈਨਾਸਿੰਘ ਅਰਥ ਬਖਾਨਾ।'ਤਿਯ ਖੋੜਸ[6]ਬਰਖਨ ਬਯਵਾਨਾ। ਤਨ ਖੋੜਸ ਸ਼ਿੰਗਾਰ ਸੁਹਾਯੋ। †ਖੋੜਸ ਮਾਸਨ ਮਹਿੰ ਪਿਯ ਆਯੋ[7] ॥੨੫॥ ਖੋੜਸ ਘਰ ਕੋ ਚੌਪਰ ਰਚਿਯੋ। ਖੋੜਸ ਦਾਵ ਲਾਇ ਸੁਖ ਮਚਿਯੋ। ਸੋਈ ਖੋੜਸ ਪਸਾਰੋ ਲਯਾਯੋ[8]। ਖੋੜਸ ਕੀ ਬਾਜੀ ਜੈ ਪਾਯੋ[9] ॥੨੬॥ ਖੋੜਸ ਕਲਾ ਚੰਦ ਮੁਖ ਜੋਈ[10]। ਹਾਰ ਪਾਯ ਤ੍ਰਿਯ ਛਾਦਤਿ ਸੋਈ[11]।ਅਨਹੁੰ ਮੇਘ ਮਹਿੰ ਨਿਸਪਤਿ[12]ਛਾਯੋ। ਇਮ ਅੰਚਰ ਮਹਿੰ[13] ਮੁਖਿ ਦਰਸਾਯੋ[14]'॥੨੭॥ ਸਤਿਗੁਰ ਸਹਿਤ ਸਭਾ ਸਭਿ ਸੁਨਿਯੋ। ਅਰਥ ਜੋਥਾਵੰਤਿ ਜਿਮ ਇਹ ਭਨਿਯੋ।ਸੁਨਿ ਚੰਦਨ ਕਵਿ ਭਜਿ ਹੰਕਾਰਾ। ਹਾਥ ਜੋਰਿ ਗੁਰ ਸਾਥ ਉਚਾਰਾ ॥ ੨੮ ॥ 'ਮਹਾਰਾਜ ! ਬਲ ਨਹਿੰ ਬੁਧਿ ਕੇਰਾ। ਕਰਾਮਾਤ ਸਾਹਿਬ ਕੋ ਚੇਰਾ[15]।ਗਰਬ ਨ ਚਲਹਿ ਆਪ ਕੋ ਆਗੇ।

---

[1]ਕਵੀਆਂ ਨੂੰ ਜਿੱਤਣ ਵਾਲੀ ਹੈ। [2](ਜੋ ਚੌਬਦਾਰ) ਖੜਾ ਸੀ। [3]ਭਾਵ ਹੇ ਬੀਨ ਗੁਰੂ ਜੀ ਨੇ। [4]ਦਾ। [5]ਤਿਆਰ। ਜਾਲੀ। [6]ਸੋਲਾਂ। ਨਵ ਸਾਤ (੯+੭) ਦਾ ਅਰਥ ਹੈ। [7](ਪ੍ਰਭੂ ਜੀ) ਆਇਆ। [8]ਸੋਈ ਸੋਲ੍ਹੀਆ ਦਾਉ ਪਸਾਰੇ (ਪਤੀ ਨੇ) ਲਿਆਂਦਾ ਡਾਢ ਪਾ ਲਿਆ। [9]ਚੌਪੜ ਦੀ ਬਾਜ਼ੀ ਜਿੱਤ ਲਈ। [10]ਸੋਲਾਂ ਕਲਾਂ (ਪੂਰਨ) ਚੰਦ ਵਰਗੀ ਮੁੱਖ ਵਾਲੀ। [11]ਤ੍ਰਿਯਾ ਨੇ ਹਾਰ ਪਾਕੇ ਮੂੰਹ ਢਕ ਲਿਆ। [12]ਵੰਨ੍ਹੀ। [13]ਪੱਲੇ ਵਿਚ। [14]ਮੂੰਹ ਦਿੱਸਿਆ। [15]ਕਰਾਮਾਤ ਦੇ(ਆਪ)ਸਾਹਿਬ ਦੇ ਤੇ ਇਹ ਆਪ ਦਾ ਚੇਲਾ ਹੈ। *ਪਾ:-ਚਾਹੈਂ। †'ਨਵਸਾਤ ਪਿਯੋ' ਦਾ ਅਰਥ ਨਹੀਂ ਆਯਾ।

ਸਿਮਰਹਿ ਨਾਮ ਬਨਾਵਨ ਲਾਗੈ[੧]॥੨੬॥ਤਬਿ ਕਲਜ਼ੀਧਰ ਬਾਕ ਸੁਨਾਯੋ। 'ਪੈਨਾ ਸਿੰਘ ਜੁ ਤੋਹਿ ਬਨਾਯੋ। ਸੋ ਪਠਿ, ਇਸ ਤੇ ਅਰਥ ਕਰਾਵਹੁ। ਸੁਨਹੁ ਭਲੇ ਪੁਨ ਆਪ ਸੁਨਾਵਹੁ' ॥ ੩੦ ॥ ਸਭਾ ਬਿਖੇ ਜਬਿ ਸਤਿਗੁਰ ਕਹਿਯੋ। ਆਜ਼ੈ ਸਕਲ ਸਿੰਘ ਨੈ ਲਾਹਯੋ[੨]। 'ਕਥਹੁ ਅਰਥ ਜੇ ਕਰਿ ਲਖਿ ਪਾਯੋ[੩]। ਉਕੈ*ਸਵੈਯਾ ਕਰਨੈ ਸੁਨਾਯੋ॥ ੩੧॥ ਸ੍ਵੈਯਾ ॥

ਮੀਨ ਮਰੈ ਜਲ ਕੇ ਪਰਸੇ ਕਬਹੂੰ ਨ ਮਰੈ ਪਰ ਪਾਵਕ ਪਾਏ।
ਹਾਥੀ ਮਰੈ ਮਦ ਕੇ ਪਰਸੇ ਕਬਹੂੰ ਨ ਮਰੈ ਤਨ ਤਾਪ ਕੋ ਆਏ।
ਤੀਯ ਮਰੈ ਪੀਯ ਕੇ ਪਰਸੇ ਕਬਹੂੰ ਨ ਮਰੈ ਪਰਦੇਸ ਸਿਧਾਏ।
ਗੂੜ੍ਹ ਮੈਂ ਬਾਤ ਕਹੀ ਦਿਜਰਾਜ[੪] ! ਬਿਚਾਰ ਸਕੈ ਨ ਬਿਨਾਂ ਚਿਤ ਲਾਏ ॥੧॥
ਕਉਲ ਮਰੈ ਰਵਿਕੇ[੫] ਪਰਸੇ ਕਬਹੂੰ ਨ ਮਰੈ ਸਸਿ ਕੀ ਛਬਿ[੬] ਪਾਏ।
ਮਿੱਤ੍ਰ ਮਰੈ ਮਿਤ ਕੋ ਮਿਲਿਬੋ ਕਬਹੂੰ ਨ ਮਰੈ ਜਬਿ ਦੂਰ ਸਿਧਾਏ।
ਸਿੰਘ ਮਰੈ ਜਬਿ ਮਾਸ[੭] ਮਿਲੈ ਕਬਹੂੰ ਨ ਮਰੈ ਜਬਿ ਹਾਥ ਨ ਆਏ[੮]।
ਗੂੜ੍ਹ ਮੈਂ ਬਾਤ ਕਹੀ ਦਿਜਰਾਜ ! [੯]ਬਿਚਾਰ ਸਕੈ ਨ ਬਿਨਾਂ ਚਿਤ ਲਾਏ† ॥੨॥

ਚੌਪਈ ॥ ਪੈਨਾ ਸਿੰਘ ਬਨਾਇ ਸੁਨਾਏ। ਚੰਦਨ ਕਵਿ ਤੇ ਅਰਥ ਨ ਆਏ। ਰਹਯੋ ਬਿਚਾਰਤਿ ਥਿਰ ਚਿਰ ਕਾਲਾ। ਪੁਨ ਲੱਜਾ ਧਰਿ ਰਹਯੋ ਬਿਸਾਲਾ ॥ ੩੨ ॥ ਭਯੋ ਦੀਨ ਤਬਿ ਗੁਰ ਅਗੁਵਾਈ। ਮੁਖਿ ਤੇ ਕਛੂ ਨ ਬੋਲਯੋ ਜਾਈ। ਮਹਿੰਮਾ ਮਹਾਂ ਜਾਨਿ ਪ੍ਰਭੁ ਕੇਰੀ। ਬਿਨਤੀ ਕਰਤਿ ਭਯੋ ਤਿਸ ਬੇਰੀ ॥੩੩॥ 'ਜੋ[੯] ਰਾਵਰ ਕੀ ਚਰਨੀ ਲਾਗੈ। ਮੂਰਖ ਭੀ ਚਾਤੁਰ ਬਡਭਾਗੈ। ਕੌਨ ਚਹੈ ਸਮਤਾ ਤਿਨ ਕੇਰੀ। ਚਹੈ ਜੁ ਹੋਇ ਦਸ਼ਾ ਜਸਮੇਰੀ[੧੦] ॥ ੩੪। ਬੋਲਯੋ ਦੀਨ ਗਰਬ ਜਬਿ ਹਰਯੋ। ਸ਼੍ਰੀ ਗੁਰ ਸੋ ਭੀ ਰਾਖਨਿ ਕਰਯੋ ਇਸੀ ਪ੍ਰਕਾਰ ਅਨਿਕ ਗੁਨਵੰਤੇ। ਸੁਨਿ ਸੁਨਿ ਜਸ ਕੋ ਆਇ ਰਹੰਤੇ। ੩੫ ॥ ਕਰਿ ਚਰਚਾ ਪ੍ਰਭੁ ਕੋ ਪਰਚਾਵੈਂ। ਅਨਿਕ ਜੁਗਤ ਜੁਟਿ

---

[੧]ਜੋ (ਆਪ ਦੇ) ਨਾਮ ਨੂੰ ਸਿਮਰਦਾ ਹੈ ਉਹ ਹੀ (ਕਵਿਤਾ) ਬਣਾਉਣ ਲੱਗ ਜਾਂਦਾ ਹੈ। [੨]ਪੈਨਾ ਸਿੰਘ ਨੇ ਸਾਰਾ ਆਸ਼ਾ ਜ਼ਾਹਰ ਲਿਆ। [੩](ਹੇ ਚੰਦਨ !) ਜੇ ਤੂੰ ਅਰਥ ਸਮਝ ਲਵੇਂ ਤਾਂ ਕਥਨ ਕਰ ਦੇਵੀਂ। [੪]ਹੇ ਚੰਦਨ ਕਵੀ ! [੫]ਸੂਰਜ ਦੀ ਧੁੱਪ। [੬]ਚਾਂਦਨੀ—ਚੰਦ ਦੀਆਂ ਕਿਰਨਾਂ। [੭](ਮਾਸ) ਹੱਥ ਨਾ ਆਵੇ ਤਾਂ। [੮]ਹੇ ਦਿਜਰਾਜ (ਚੰਦਨ) ! [੯]ਜਿਹੜੇ। [੧੦]ਜੋ (ਸਮਤਾ ਕਰਨੀ) ਚਾਹੇਗਾ ਉਸ ਦੀ ਐਸੀ ਦਸ਼ਾ ਹੋਵੇਗੀ ਜੈਸੀ ਮੇਰੀ ਹੋਈ ਹੈ। *ਪਾਃ—ਏਕ। ਪੈਨਾ ਸਿੰਘ।

†ਇਨ੍ਹਾਂ ਦੋਹਾਂ ਸ੍ਵੈਯਾਂ ਦੇ ਅਰਥ ਕਰਨ ਦੀ ਕੁੰਜੀ ਇਹ ਹੈ ਕਿ ਪਦ 'ਕਬਹੂੰ ਨ' ਦੇ ਅੱਗੇ ਵਿਰਾਮ ਕਰ ਦਿਤਾ ਜਾਵੇ ਅਰਥਾਤ ਇਸ ਦਾ ਅਰਥ ਪਹਿਲੇ ਅੱਧ ਨਾਲ ਲੱਗ ਜਾਵੇ, ਯਥਾ—ਮੱਛੀ ਜਲ ਦੇ ਸਪਰਸ਼ ਨਾਲ ਮਰੇਗੀ ਕਦੇ ਨਾ, ਪਰ (ਅੱਗੇ=) ਸੇਕ ਪਾਕੇ ਮਰ ਜਾਏਗੀ।

ਕਵਿਤ ਸੁਨਾਵੈਂ।ਬਖਸ਼ਿਸ਼ ਲੇਤਿ ਮਹਾਂ ਮਨ ਭਾਈ।ਰੀਝਹਿ ਰਿਦੈ ਗੁਨਨਿ ਅਧਿਕਾਈ ॥ ੩੬ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰਿੰਥੇ ਪੰਚਮ ਰੁਤੇ 'ਕਵਿਜਨਿ' ਪ੍ਰਸੰਗ ਬਰਨੰ ਨਾਮ ਖਸ਼ਟ ਬਿੰਸਤੀ ਅੰਸੂ । ੨੬ ॥

੨੭. [ਸੁਖਮਨੀ ਤੇ ਜਪ ਮਹਿਮਾ]।

ਦੋਹਰਾ॥ *ਇਕ ਦਿਨ ਗੁਰ ਕਹਿ ਸਭਾ ਮਹਿੰ 'ਸ੍ਰੀ ਅਰਜਨ ਕੀ ਰਹਿਤ। ਕਲਿ[1] ਮਹਿਮਾ ਸੁਖਮਨੀ ਬਹੁ ਜਪੁਜੀ ਮਹਿਮਾਂ ਮਹਿਤ ॥ ੧ ॥ ਜਿਨ ਕੋ ਸੇਵਨ ਤੇ ਮਿਟੈਂ ਬਿਘਨ ਕਲੁਖ ਸਮੁਦਾਇ। ਨਿੱਤ ਪਾਠ† ਚਿਤ ਪ੍ਰੀਤ ਤੇ ਅੰਤ ਭਲੀ ਗਤ ਪਾਇ'॥੨॥ਸੁਨਿ ਕਰਿ ਤਬਿ ਨੰਦਲਾਲ ਇਕ ਪੰਡਤ ਪਿੰਡੀ ਲਾਲ।ਦੋਨਹੁੰ ਬੂਝਨਿ ਲਗੇ ਸ਼ੁਭ ਮਹਿਮਾ ਜਥਾ ਬਿਸਾਲ ॥੩॥ 'ਸ੍ਰੀ ਅਰਜਨ ਜੀ ਰਚੀ ਏਂ[2] ਸ੍ਰੀ ਨਾਨਕ ਜਪੁ ਕੀਨ।ਸ੍ਰੀ ਮੁਖ ਤੇ ਬਰਨਹੁੰ ਅਬੈ ਜਥਾ ਮਹਾਤਮ ਪੀਨ' ॥੪॥ ਚੌਪਈ ॥ ਇਤਨੇ ਬਿਖੈ ਨੰਦ ਸਿੰਘ ਕਹਿਯੋ। 'ਮਹਾਰਾਜ ਮੈਂ ਅਚਰਜ ਲਹਿਯੋ। ਬਿਚ ਸਰਾਇ ਕੋ ਇਕ ਸਿਖ ਹੇਰਾ। ਤਿਸ ਮਹਿੰ ਪ੍ਰਵਿਸ਼ਨੋ ਪ੍ਰੇਤ ਬਡੇਰਾ' ॥੫॥ ਇਤਨੋ ਈ ਪ੍ਰਸਤਾਵ ਚਲਾਏ[3]। ਕਵੀ ਗੁਨੀ ਗਨ ਗੁਰ ਢਿਗ ਆਏ। ਪਠਨਿ ਸੁਨਨਿ ਕੋ ਪਰਚਾ ਜੋਇ। ਜਿਨਕੋ ਸੰਗ ਕਰੈਂ ਰਸ ਸੋਇ'॥੬॥ਬਿਧੀਚੰਦ, ਪੰਡਤ ਬ੍ਰਿਜਲਾਲ। ਖਾਨ-ਚੰਦ, ਅਰੁ ਚੰਦ ਨਿਹਾਲ। ਮਾਨਦਾਸ ਬੈਰਾਗੀ ਜੇਵ। ਸੈਨਾਪਤਿ, ਪੰਡਤਿ ਸੁਖਦੇਵ॥੭॥ਆਲਮਸ਼ਾਹ‡,ਮਦਨ ਗਿਰ ਆਯੋ। ਬ੍ਰਿੱਖਾ§, ਸੁੱਖੁ, ਗੁਨੀਆ ਭਾਯੋ। ਗੁੱਨਾ,ਅਲੀਹੁਸੈਨ ਰੁ ਅੱਲ। ਉਦੇਰਾਵ, ਰਾਵਲ, ਕਵਿ ਬੱਲ¶॥੮॥ ਸੁਖੀਆ,ਧਰਮ ਸਿਘ ਅਰੁ ਚੰਦਾ। ਬੱਲਭ ਕਵਿ, ਕੁਵਰੇਸ਼ ਬਿਲੰਦਾ। ਮੱਧੁ, ਲੱਖਾ, ਈਸ਼ੁਰਦਾਸ। ਧਯਾਨ ਸਿੰਘ, ਧੰਨਾ ਸਿੰਘ ਦਾਸ ॥ ੯ ॥ ਹੰਸ ਰਾਮ ਆਦਿਕ,ਕਵਿ ਔਰ[]।ਬਿੰਦਰਾਵੈਂਤਨਿ ਕੋ ਸਿਰਮੌਰ। ਪ੍ਰਿਥਕ ਪ੍ਰਿਥਕ ਸਭਿ

[1]ਕਲਜੁਗ ਵਿਚ। [2]ਭਾਵ ਸੁਖਮਨੀ। [3]ਇਤਨਾ ਪ੍ਰਸੰਗ ਚਲ ਹੀ ਰਿਹਾ ਸੀ ਕਿ"....."। [4]ਜਿਨ੍ਹਾਂ ਨਾਲ ਗੁਰੂ ਜੀ ਮਿਲਕੇ ਰਸ ਨਾਲ (ਚਰਚਾ) ਕਰਦੇ ਹੁੰਦੇ ਸਨ।

*ਸੋ ਸਾਖੀ ਦੀ ੮੯ਵੀਂ ਸਾਖੀ ਚੱਲੀ। †ਪਾ:—ਪਾਠ ਕਹਿ।

‡ਇਕ ਸਿੰਘ ਸਭੇਸ ਤੇ ਹਿੰਦੀ ਸ਼ਬਦ ਸਾਗਰ ਕੋਸ਼ ਤੇ ਹਿੰਦੀ, ਖਰਾ ਵਿਚ ਲਿਖੇ ਮਾਰਕਾਲਨ ਵਰਸ ਲੰਦਨਾ ਦੇ ਅਗਲੇ ਹੇਠੇ ਤੋਂ' ਦੀ ਸਹੀ ਹੈ ਲਿਖਾ ਹੈ ਕਿ ਇਹ ਕ ਸੀਖਸਮ ਗੁਰੂ ਜੀ ਦੇ ਸਮੇਂ ਹੋਇਆ ਹੈ। ੯੯੧ ਹਿ: ਸੰਮਤ ਜਿਸ ਦੇ ਦਾਰਾਏ ਵਿਚ ਇਕ ਸੰਧ ਕਵੀ ਸੰਸਕ੍ਰਿਤ ਦੇ ਲੇਖ ਦਾ ਨੰਮਤ ਹੈ। ਸੰਧ ਨੇ ਰਾਕਮਾਕਾ ਨਹੀਂ ਦਿਤੀ। ਕੁਦਰਤਕਾਰੀ ਦੇਣ ਕਰਕੇ ਮਾਰਕਮ ਨੇ ਰਾਕਮਾਕਾ ਦੂਰ ਹੰਧ ਸਾਹਿਬ ਜੀ ਤੋਂ ਲੈਕੇ ਆਪਣੇ ਤਰਜਮੇ ਵਿਚ ਦਿਤੀ ਹੈ। ਦੇਖੋ ਸ੍ਰੀ ਗੁਰੂ ਗ੍ਰੰਥ ਕੋਸ਼ ਦੀ ਅੰਗਰੇਜ਼ੀ ਪੁਸਤਕ ਦੇਖੋ. ਪਿਛੇ ਰਾਸ ਕੇ ਅੰਸੂ ੬੯ ਅੰਕ ੬੧ ਦੀ ਪੰਕਤੀ ਟੂਕ।

§ਪਾ:—ਸੁੱਖਾ। ¶ਪਾ:—ਉੱਦੇ ਰਾਵਲ ਹੈ ਕਵਿ ਬੱਲ।

[]ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹਜ਼ੂਰ ਪਰ ਕਵੀ ਹੈਸਨ ਪ੍ਰਸਿੱਧ ਬਾਤ ਹੈ,

(ਬਾਕੀ ਟੂਕ ਦੇਖੋ ਅਗਲੇ ਪੰਨੇ ਤੇ ਪੰਕਤੀ)

ਟੇਕਨੋ ਮਾਥਾ। ਬੈਠੇ ਸਭਾ ਦੇਖਿ ਗੁਰ ਨਾਥਾ ॥ ੧੦ ॥ ਇਨ ਪਹਿਚਾਤੀ ਆਇ ਸ਼ਿਤਾਬੀ। ਸੱਦੂ ਮੱਦੂ ਦੌਨ ਰਥਾਬੀ। ਕਿਰਤਨ ਕਰਨਿ ਲਗੇ ਤਬਿ ਆਏ। ਥਿਰ ਚਿਤ ਜਥਹਿ ਥਿਰੇ ਸਮੁਦਾਏ॥੧੧॥ਤਬਿ ਸ਼੍ਰੀ ਮੁਖ ਤੇ ਉੱਤਰ ਕਹਨੋ। 'ਪ੍ਰੇਤ ਲਗਨੋ ਜਿਹ ਸਿਖ ਕੇ ਲਹਨੋ'। ਸੋ ਨਹਿ ਪਢਤਿ ਹੋਗ ਜਪੁ ਰਸਨਾ। ਜਿਨਹੁੰ ਕੈਠ ਤਿਨ ਪਰ ਕਛੁ ਬਸ ਨਾ[1] ॥ ੧੨ ॥ ਨਿਕਟ ਖਾਲਸਾ ਗੁਰ ਬਚ ਸੁਨਿਯੋ। ਬੂਝਨਿ ਕਾਰਨ ਨੀਕੇ ਭਨਿਯੋ। 'ਸ਼੍ਰੀ ਪ੍ਰਭੁ ਪਾਤਸ਼ਾਹ ਗੁਰ ਸਾਚੇ! ਦਿਹੁ ਬਤਾਇ ਸੰਸੈ ਚਿਤ ਰਾਚੇ ॥੧੩॥ ਲੈਤਿ ਮੁਕਤਿ ਜਪੁ ਪਾਠਕ ਜੋਇ[2] ? ਕੈ ਸਰੀਰ ਕੀ ਰੱਛਾ ਹੋਇ ? ਇਹ ਨਿਰਨੈ ਹਮ ਪਾਵਹਿਂ ਜੈਸੇ। ਸਿੱਖਨ ਹੇਤ ਉਚਾਰਹੁ ਤੈਸੇ' ॥੧੪॥ ਸ਼੍ਰੀ ਮੁਖ ਤੇ ਫੁਰਮਾਵਨ ਕੀਨ। 'ਅੰਮ੍ਰਿਤ ਫਲ ਕਿਸਹੂੰ ਕਰ ਲੀਨ[3]। ਜੋ ਅਚਿ ਲੇਹ ਅਮਰ ਹੁਇ ਜਾਇ। ਭੂਖ ਤ੍ਰਿਖਾ ਭੀ ਦੁਖ ਬਿਨਸਾਇ ॥ ੧੫ ॥ ਅੰਮ੍ਰਿਤ ਫਲ ਜਿਮ ਦੌਨੋਂ ਕਰੈ[4] ॥ ਤਥਾ ਸ਼ਕਤਿ ਜਪੁਜੀ ਜੁਗ[5] ਧਰੈ। ਤਨ ਕੀ ਰੱਛਾ ਮੁਕਤਿ ਪਦਾਰਥ[6]। ਦੇ ਦੌਨੋਂ ਕੋ ਸਦਾ ਸਕਾਰਥ'॥੧੬।ਸੁਨਿ ਕਰਿ ਤਬਿ ਪੰਡਤਿ ਬ੍ਰਿਜਲਾਲ। ਬਿਨਤੀ ਕਰਤਿ ਭਯੋ ਤਿਸ ਕਾਲ। 'ਪਾਤਿਸ਼ਾਹੁ ਸੁਨਿ ਮੇਰੀ

---

[1]ਪ੍ਰੇਤ ਲੱਗਾ ਹੈਗਾ ਜਿਸ ਸਿੱਖ ਦੇ (ਤੁਸੀਂ) ਵੇਖਿਆ ਹੈ। [2]ਭਾਵ ਜਿਨ੍ਹਾਂ ਨੂੰ ਜਪੁਜੀ ਕੈਠ ਹੈ ਉਨ੍ਹਾਂ ਪਰ ਭੂਤ ਦਾ ਵੱਸ ਨਹੀਂ ਚਲਦਾ। [3]ਕੀ (ਜਪੁਜੀ ਪਾਠਕ) ਮੁਕਤੀ ਲੈਂਦਾ ਹੈ ? [4](ਜੇ) ਅੰਮ੍ਰਿਤ ਫਲ ਕਿਸੇ ਹੱਥ ਵਿਚ ਲਿਆ ਹੈ। [5]ਜਿਵੇਂ ਦੋਵੇਂ ਅਸਰ) ਕਰਦਾ ਹੈ (ਅਮਰ ਵੀ ਤੇ ਭੁੱਖ ਤਿਖਾ ਦਾ ਨਾਸ਼ ਵੀ)। [6]ਦੋਵੇਂ ਸ਼ਕਤੀਆਂ। [7]ਮੋਖ ਪਦਾਰਥ।

[ਫੁਟਨੋਟ (ਪਿਛਲੇ ਪੰਨੇ ਦੀ ਕਾਲੀ ਟੂਕ)]

ਪਰ ਇਹ ਗੋਣਤੀ ਵਧਦੀ ਘਟਦੀ ਬੀ ਸੀ। ਉਨ੍ਹਾਂ ਬਵੰਜਾ ਕਵੀਆਂ ਵਿਚੋਂ ਹੇਠ ਲਿਖੇ ੪੧ ਕਵੀਆਂ ਦੇ ਨਾਮ ਗੁ: ਪ੍ਰ: ਸੂਰਜ ਦੀ ਇਸੇ ਰੁਤ ਵਿਚ ਅੱਡ ਅੱਡ ਥਾਈਂ ਆਏ ਹਨ:-

ਉਦੇ ਰਾਇ, ਅੱਲੂ, ਆਸਾ ਸਿੰਘ, ਆਲਿਮ, ਅਲੀ ਹੁਸੈਨ, ਅੰਮ੍ਰਤਰਾਇ, ਈਸ਼ਰ, ਸੁਖਾ-ਸਿੰਘ, ਸੁਖਦੇਵ, ਸੁੱਖੂ, ਸੁਖੀਆ, ਸੁਦਾਮਾ, ਸੈਨਾ ਪਤ, ਹੰਸ ਰਾਮ, ਕਲੂਆ, ਕੁਵਰੇਸ਼, ਖਾਨ ਚੰਦ, ਗੁਲੀਆਂ, ਗੁਰਦਾਸ, ਚੰਦਨ, ਚੰਦਾ, ਧਰਮ ਸਿੰਘ, ਧਿਆਨ ਸਿੰਘ, ਧੰਨਾ ਸਿੰਘ, ਨਿਹਾਲ ਚੰਦ, ਨੰਦ ਲਾਲ, ਨੰਦ ਸਿੰਘ, ਪਿੰਡੀ ਲਾਲ, ਬੱਲਭ, ਬੱਲੂ, ਬਿਧੀ ਚੰਦ, ਬ੍ਰਿੱਖਾ, ਬ੍ਰਿਜ ਲਾਲ, ਮਦਨ ਗਿਰ, ਮੱਧੂ, ਮਾਨ ਚੰਦ, ਮਾਨ ਦਾਸ, ਮਾਲਾ ਸਿੰਘ, ਮੰਗਲ, ਰਾਵਲ, ਲੱਖਾ। ਬਾਕੀ ੧੧ ਕਵੀਆਂ ਦੇ ਨਾਮ ਇਹ ਹਨ:-

ਅਣੀਰਾਇ, ਸ਼ਯਾਮ, ਸੁੰਦਰ, ਸੋਹਨ, ਹੀਰ, ਟਹਿਕਨ, ਦਯਾ ਸਿੰਘ, ਨਾਨੂ, ਨਿਸ਼ਚਲ ਦਾਸ, ਰਾਮ ਚੰਦ, ਵੈਸ਼ਨ ਸਿੰਘ। ਇਨ੍ਹਾਂ ਤੋਂ ਛੁੱਟ ਅਚਲ ਦਾਸ, ਜਮਾਲ, ਬੁਲੰਦ, ਮਥੁਰਾ, ਮੱਲੂ, ਗੋਪਾਲ ਤੇ ਮਦਨ ਸਿੰਘ,-ਹੋਰ ਨਾਮ ਕਵੀਆਂ ਦੇ ਹਨ ਜੋ ਗੁਰ ਦਰਬਾਰ ਵਿਚ ਰਹੇ ਹਨ।

ਬਾਤ। ਇਕ ਦਿਨ ਸੁਪਨੇ ਮਹਿ ਬਿੱਖਯਾਤ ॥ ੧੭ ॥ ਸ਼੍ਰੀ ਨਾਨਕ ਕੋ ਦਰਸ਼ਨ ਕੀਨੋ। ਜਨਮ ਕ੍ਰਿਤਾਰਥ ਮੈਂ ਨਿਜ ਚੀਨੋ। ਪਰਮ ਅਰਥ[1] ਜਪੁਜੀ ਕੋ ਹੋਇ। ਮੈਂ ਭੀ ਸੁਨਜੋ, ਸੁਨਾਵੋਂ ਸੋਇ ॥ ੧੮ ॥ ਕਰਜੋ ਸ਼ਲੋਕ ਸੁਨਾਵਨ ਚਹੌਂ[2]। ਤਹਿ ਤੇ ਸੁਨਿ ਜੋਤਿਕ ਮੈਂ ਲਹੌਂ[3]। ਸਤਿਗੁਰ ਤਬੈ ਉਚਾਰਨ ਕੀਨੋ*। 'ਗੁਰ ਘਰ ਕੋ ਪੰਡਤ ਮਤ ਪੀਨੋ†॥੧੯॥ ਗੁਰ ਮਹਿ ਤੁਵ ਪ੍ਰਤੀਤ ਹੈ ਭਾਰੀ। ਸੁਨਜੋ ਜਥਾ ਅਬਿ ਕਰਹੁ ਉਚਾਰੀ'। ਸੁਨਿ ਕਲਗ਼ੀਧਰ ਤੇ ਦਿਜਬਰ ਤਬਿ। ਕਰਜੋ ਸੁਨਾਵਨ ਆਸ਼ੈ ਨਿਜ ਸਬਿ ॥੨੦॥

ਸਲੋਕ। 'ਹਰਿ ਸ਼ਰ੍ਨਿ ਮਮ ਗ੍ਰਿਹੋ ਦਿਵਾਰਾ ਤ੍ਵੰਹਿ ਦੁਖ ਦਾਨਿ।
ਤ੍ਰਾਹਿਮਾਂ ਦ੍ਰਸ਼ਨ ਗੁੰਰੋ ਸ੍ਵਪਨ ਸਲੋਕੈਕਤਿਉਕਤਵਾਨਿ[4]' ॥ ੧ ॥

ਚੌਪਈ ॥ ਇਮ ਪੜ੍ਹਿਓ ਪੰਡਤ ਬ੍ਰਿਜਲਾਲ। ਪੁਨ ਬੋਲਜੋ ਸੰਗਤ ਕੇ ਨਾਲ। 'ਸ਼੍ਰੀ ਨਾਨਕ ਗੁਰ ਅਰਜਨ ਜੋਊ। ਸ੍ਵਪਨ ਬਿਖੈ ਦਰਸੇ ਤਬਿ ਦੋਊ ॥੨੧॥ ਤਹਾਂ ਸੁਨਨੈਂ ਸੋ ਕਰਹੁ ਸੁਨਾਵਨਿ। ਸੁਨਹੁ ਭਲੇ ਸ਼ੁਭ ਚਰਚਾ ਪਾਵਨ। ਮਹਿਮਾ ਗੁਰ ਬਚ[5] ਅਰ ਗੁਰ ਕੇਰੀ। ਕਹੈ ਕੌਨ ਜੋ ਬਡਿਹੁ ਬਡੇਰੀ ॥੨੨॥

ਸਲੋਕ। ਮੋਖੇ ਚ ਪ੍ਰਾਣੇ ਗੁਣੇ ਦ੍ਰਬਜ ਲਾਭੇ ਭਰਮੇ ਵਿਰਕਤੇ ਸੁਰ ਸੇਵਨੇ ਵਾ। ਯੋਖਤ ਸੁ ਦਾਸੇ ਸਤ ਪੁੱਤ੍ਰ ਯਾਨੇ ਸੰਗ੍ਰਹਿ ਸੁਭਾਵੇ ਰਿਸਟੋ ਪਰਮਵੇ। ਮਨੋ ਨਿਰੋਧੇ ਯੁਧਿ ਸਤਿ ਪੂਗ੍ਰਹੇ ਧਰਮੇਚ ਨੀਤੋ ਦਾਨੇ ਗੁਣਾ ਕਰੇ। ਏਤੇ ਖੁ ਕੁਰਯਾਤਿ ਸਤਿਨਾਮ ਬਾਣਿ ਸੋ ਕਾਰਿ ਮਾਵੋ ਕਲਿਸ ਦਯਾਨ[6] ॥ ੨ ॥'

---

[1]ਗੂਹ ਅਰਥ। [2](ਜੋ) ਮੈਂ ਸ਼ਲੋਕ ਰਚਿਆ ਸੀ ਮੈਂ ਸੁਨਾਯਾ ਚਾਹੁੰਦਾ ਹਾਂ। [3]ਜਿਤਨਾ ਕੁ ਮੈਂ ਸਮਝਿਆ ਹੈ। [4]ਗੁਰ ਕੇ ਬਚਨ। [5]ਇਸ ਸ਼ਲੋਕ ਦਾ ਅਰਥ ਅਗੇ ਮੂਲ ਵਿਚ ਭੀ ਆਵੇਗਾ।ਉਵ ਦੋਹਾਂ ਸ਼ਲੋਕਾਂ ਦਾ ਪਾਠ ਅਸ਼ੁਧ ਹੈ। ਸ਼ੁਧ ਪਾਠ ਇਸ ਪ੍ਰਕਾਰ ਜਾਪਦਾ ਹੈ। ਜਿਸਦੀ ਟੀਕਾ ਬੀ ਨਾਲ ਹੀ ਦੇਂਦੇ ਹਾਂ। ਯਥਾ–ਮੂਲਃ–ਹਰ ਸ਼ਰ੍ਨ੍ਹ ਮਮ ਗ੍ਰਿਹੋ ਦਿਵਾਰਾਤ੍ਵੰ ਹਿ ਦੁਃਖਦਾਨ੍।
ਤ੍ਰਾਹਿ ਮਾਂ ਦਰਸ਼ਨ ਗੁਰੋ! ਸ੍ਵਪ੍ਨ ਸ਼ਲੋਕੈਕਿ ਉਕ੍ਤਵਾਨ੍।

ਅਰਥ–ਹੇ ਗੁਰੂ ਜੀ! ਮੇਰੇ ਘਰ ਵਿਚੋਂ ਰਾਤੀ ਤੇ ਦਿਨੇ ਦੁਖ ਦੇਣ ਵਾਲ ਸ਼ਤ੍ਰੂਆਂ ਨੂੰ ਦੂਰ ਕਰਕੇ ਰੱਖਿਆ ਕਰੋ, ਤੇ ਮੈਨੂੰ ਦਿਖਾਓ (ਅਪਣਾ ਦਰਸ਼ਨ, ਐਉਂ ਪ੍ਰਾਰਥਨਾ ਕਰਨ ਤੇ ਗੁਰੂ ਜੀ ਨੇ) ਸੁਪਨੇ ਵਿਚ ਸ਼ਲੋਕ ਰੂਪੀ ਬਚਨ ਕਹਿਆ।

ਪਦ–ਮੋਕਸ਼ੇ ਚ, ਪ੍ਰਾਣੇ, ਗੁਣ ਦ੍ਰਬਜ ਲਾਭੇ, ਧਰ੍ਮੇ, ਵਿਰਕ੍ਤੇ, ਸੁਰ ਸੇਵਨੇ ਵਾ।
ਯੋਖਿਤ੍ ਸੁਦਾਸੇ, ਸਤ੍ ਪੁਤ੍ਰ, ਯਾਨੇ, ਸੰਗ੍ਰਹ ਸੁਭਾਵੇ, ਰਿਸ੍ਟੋ ਪ੍ਰਮੇਵੇ।
ਮਨੋ ਨਿਰੋਧੇ, ਯੁਧਯਸਤ੍, ਪੂਗ੍ਰਹੇ, ਧਰ੍ਮੇਚਨੀਤੋ, ਦਾਨੇ, ਗੁਣਾਕਰੇ।
ਏਤੇ ਖੁ ਕੁਰ੍ਯਾਤ੍ ਸਤ੍ਨਾਮ ਬਾਣੀਮੋਕਾਰ ਮਾਵੋ ਕਲਿ ਸੰਦਯਾਨਃ।

ਅਰਥ–ਮੁਕਤੀ ਵਿਚ, ਪ੍ਰਾਣਾ (ਦੀ ਰੱਖਣਾ) ਵਿਚ, ਗੁਣ ਤੇ ਧਨ ਦੇ ਲਾਭ ਵਿਚ, ਧਰਮ ਵਿਚ, ਉਦਾਸੀ ਵਿਚ, ਦੇਵਤਾ ਪੂਜਨ ਕਰਨ ਵਿਚ, (ਦਾਸਾਂ ਭਾਵ ਵਾਲੀ ਭਾਵ) ਆਗ੍ਯਾਕਾਰ

*ਪ.–ਜੀਤਾ। †ਪ:– ਪੀਨਾ। [illegible]

ਚੌਪਈ॥ਸੁਨਿਕੈ ਸੰਗਤਿ ਬਹੁਰ ਸੁਨਾਯੋ।'ਸੁਪਨੇ ਮਹਿ ਸ਼ਲੋਕ ਸਿਖ ਆਯੋ। ਭਾਵ ਅਰਥ ਇਸਕੋ ਸਮੁਝਾਵੋ। ਕਹਿ ਸ਼੍ਰੀਮੁਖ ਤੇ ਆਪ ਸੁਨਾਵੋ'॥੨੩॥ਸੁਨਿ ਕਲਗ਼ੀਧਰ ਉਚਰਨੋ ਨੀਕੋ।'ਜਾਨਹੁ ਪਰਮਮੰਤ੍ਰ ਜਪੁਜੀ ਕੋ'।ਅਹੈਂ ਮਾਨਸੀ ਪੈਂਚੀ ਅੱਛਰ'। ਬਾਂਛਤਿ ਦੇ' ਸਿਮਰਨੋ ਜਿਨ ਰਿਦ ਧਰਿ' ॥੨੪॥ ਤਿਸ ਕੋ ਅਰਥ ਕਰਨੋ ਗੁਰਦਯਾਲ। ਹਿਤ ਸਿੱਖਨਿ ਕੇ ਕਰਨ ਨਿਹਾਲ। 'ਬਰਨ ਪਚੀਹ ਅਜੱਪਾ ਜਪੈ'। ਕੈ ਰਸਨਾ ਰਸ ਤੇ ਮਨ ਰਪੈ' ॥੨੫ ॥ *ਤਿਸ ਤੇ ਦੂਖਨ,ਦੁਖੈ,ਰੁਜ ਤੀਨ'।ਬਾਤ ਪਿੱਤ ਕਫ ਕਰਤਾ ਹੀਨ'।ਮੁਕਤਿ ਜੁਗਤਿ

'ਜਪੁਜੀ ਨੂੰ ਸ਼ਰੋਮਣੀ ਮੰਤ੍ਰ ਸਮਝੋ। ਸੋ ਸਾਖੀ ਵਾਲਾ ਐਉਂ ਲਿਖਦਾ ਹੈ:—ਭਾਈ ਇਹ ਜਪੁਜੀ ਕਾ ਮਾਨਸੀ ਪਰਮ ਮੰਤ੍ਰ ਦਾ ਅਰਥ ਹੈ। 'ਮਾਨਸੀ=ਮਨੋਂ ਵਾਂਛਿਤ ਦੇ ਦੇਣ ਹਾਰੇ।(ਅ) ਮਨ ਨਾਲ ਜਪੇ ਜਾਣ ਵਾਲੇ ਹਨ ਪੈਂਚੀ ਅਖਰ। ੨੫ ਅਖਰ, ਛਾਵ'ਇਕੋਂਕਾਰ'ਤੋਂ ਲੈਕੇ'ਅਕਾਲ ਮੂਰਤਿ' ਤਕ ੨੫ ਅੱਖਰ ਹਨ। ਯਾਦ ਰਹੇ ਕਿ '੧ਓ' ਨੂੰ ਇਕ ਅਖਰ ਗਿਣਨਾ ਹੈ, ਕਿਉਂਕਿ ਗੁਰਮਤ ਵਿਚ ਵਾਹਿਗੁਰੂ ਜੀ ਦਾ ਚਿੰਨ੍ਹ '੧ ਓ' ਹੈ 'ਨਿਰਾ 'ਓ' ਨਹੀਂ। ਨਿਰਾ 'ਓ' ਤ੍ਰਿਧਾ ਮੂਰਤੀ ਦਾ ਅਰਥ ਕਈ ਮਤਾਂ ਵਿਚ ਰਖਦਾ ਹੈ, ਉਸ ਛਾਵ ਤੋਂ ਸ਼ੁੱਧ ਕਰਕੇ ਏਕਤਾ (ਵਾਹਦਾਨੀਅਤ) ਦੀ ਮੁਰਾਦ ਉਤੇ ਕੇਤ ਕਰਨ ਹਿਤ ਇਸ ਦਾ ਗੁਰਮਤ ਵਿਚ ਸੰਪੂਰਨ ਰੂਪ '੧ ਓ' ਹੈ, ਜਿੱਥੇ ਓਂਕਾਰ ਪਾਠ ਅੱਗੇਆਵੇਗਾ ਸਭ ਜਗਾ ਮੁਰਾਦ'੧ ਓ' ਤੋਂ ਲੈਣੀ ਹੈ, ਗੁਰਮਤ ਵਿਚ ਵਿਹਤ ਰੂਪ ਇਹੋ '੧ ਓ' ਹੈ। ਜੈਸਾ ਕਿ ਸੋ ਸਾਖੀ ਦੇ ਕਰਤਾ ਨੇ ਮੰਨਿਆ ਹੈ ਕਿ ਮੂਲ ਮੰਤ੍ਰ ਦੇ ਮੱਢ ਵਿਚ ਏਕੋਂਕਾਰ ਦਾ ਪਾਠ ਕਰੋ; ਦੇਖੋ ਅੰਸੂ ੨੮ ਅੰਕ ੩੪। 'ਛਾਵ (ਮਨ) ਮੰਗੀ ਮੁਰਾਦ ਦੇ ਦੇਣਹਾਰੇ ਹਨ। 'ਛਾਵ ਮਨ ਨਾਲ ਜਪੇ। 'ਯਾ ਰਸਨਾ ਨਾਲ (ਜਪੇ ਤੋਂ) ਮਨ ਰਸ ਵਿਚ ਰਚਿਆ ਰਹੇ। '('ਮੋਖੈ' ਦਾ ਅਰਥ ਤੁਰਿਆ) ਤਿੰਨ ਤਰ੍ਹਾਂ ਦੇ ਦੂਖਨ, ਤਿੰਨ ਤਰ੍ਹਾਂ ਦੇ ਦੁਖ ਤੇ ਤਿੰਨ ਤਰ੍ਹਾਂ ਦੇ ਰੋਗ। ਦੂਖਨ=ਮਨ ਦੇ, ਬਾਣੀ ਦੇ, ਸਰੀਰ ਦੇ। ਦੁਖ=ਆਧਿ ਬਿਆਧਿ ਉਪਾਧਿ। ਦੁਜ=ਵਾਤ ਪਿਤ ਕਫ। (ਅ) ਦੂਖਨ, ਦੁੱਖ ਤੇ ਦੁਜ ਏ ਤ੍ਰੈ ਚੀਜ਼ਾਂ। 'ਅਤੇ ਵਾਤ ਪਿੱਤ ਤੇ ਕਫ (ਦੇ ਵਿਗਾੜ ਨੂੰ) ਹੀਨ ਕਰਨਹਾਰੇ ਹਨ (੨੫ ਅੱਖਰ)ਸੂਚਨਾ—ਵਾਤ ਪਿਤ ਕਫ ਦਾ ਛਾਵ ਲੋਭ ਕ੍ਰੋਧ ਤੇ ਕਾਮ ਵੀ ਹੋ ਸਕਦਾ ਹੈ,ਕਿਉਂਕਿ ਲੋਭੀ ਨੂੰ ਵਾਤ, ਕ੍ਰੋਧੀ ਨੂੰ ਪਿੱਤ ਤੇ ਕਾਮੀ ਨੂੰ ਕਫ ਦੇ ਵਿਗਾੜ ਹੋ ਜਾਂਦੇ ਹਨ। ਯਾ ਪਿੱਤ ਵਾਲੇ ਦਾ ਸੁਭਾਵ ਕ੍ਰੋਧੀ, ਲੋਭੀ ਦਾ ਵਾਤੀ ਤੇ ਕਫੀ ਦਾ ਕਾਮੀ ਹੋ ਜਾਂਦਾ ਹੈ। ਸੋ ਸਾਖੀ ਦੇ ਪਾਠ ਤੋਂ ਪਤਾ ਲਗਦਾ ਹੈ ਕਿ ਤ੍ਰੈ ਦੋਖ, ਵਾਤ ਪਿੱਤ ਕਫ ਤੋਂ ਕੇਵਲ ਮੁਰਾਦ ਹੈ। *ਦਿਵੇਂ ਦੂਜੇ ਸ਼ਲੋਕ ਦਾ ਅਰਥ ਚਲਿਆ ਪਰ ਇਹ ਉਥੇ ਦਿਤੇ ਕ੍ਰਮ ਨਾਲ ਕ੍ਰਮ ਵਾਰ ਨਹੀਂ ਹੈ।

'ਰਪੈ [ਪਿਛਲੇ ਟਿੱਪਣ ਦੀ ਬਾਕੀ]

ਸ੍ਰੇਸ਼ਟ ਇਸਤ੍ਰੀ (ਵਿਆਹੁਣ) ਵਿੱਚ, ਸ੍ਰੇਸ਼ਟ ਪੁੱਤ੍ਰ (ਦੇ ਪ੍ਰਾਪਤ ਕਰਨ) ਵਿਚ,ਸਫਰ ਕਰਨ ਵਿੱਚ, ਸ੍ਰੇਸ਼ਟ ਸੁਭਾਵ ਦੇ ਗ੍ਰਹਣ ਕਰਨ ਵਿਚ, ਦੁਖਦਾਈਆਂ ਨੂੰ ਪ੍ਰਸੰਨ ਕਰਨ ਵਿਚ, ਮਨ ਰੋਕਣ ਵਿੱਚ, ਯੁੱਧ ਵਿੱਚ ਅਸਤ੍ਰ ਗ੍ਰਹਣ ਕਰਨ ਵਿੱਚ, ਵਸੀਕਾਰ ਕਰਨ ਵਿੱਚ, ਧਰਮ ਨੀਤੀ (=ਰਾਜ ਨੀਤੀ) ਵਿਚ, ਦਾਨ ਵਿੱਚ, ਗੁਣਾਂ ਦੇ ਖਜ਼ਾਨੇ ਭਾਵ ਗੁਣ ਕੱਠੇ ਕਰਨ ਵਿੱਚ, ਇਤਨਿਆਂ (ਸਾਰਿਆਂ) ਵਿੱਚ ਸਤਿਨਾਮ ਬਾਣੀ ਜਿਸਦੇ ਆਦਿ ਓਅੰਕਾਰ ਹੈ ਕਲਯੁਗ ਵਿਚ ਧਾਰਨ ਕਰੋ।

ਉੱਤਮ ਪਦ ਪਾਵੈ। ਸੁਖੀ ਹੋਇ ਨਹਿੰ ਅਵਗਤਿ ਜਾਵੈ ॥ ੨੬। ਜੇ ਭੋਜਨ ਪਰ ਕਰਹਿ ਉਚਾਰਨਿ। ਵਧੈ ਰਿਧਿ ਹੁਇ ਅੰਨ ਬਿਕਾਰ ਨ[1]। ਸੁਖ ਸੋਂ* ਪਚਹਿ,ਨ ਰੁਜ ਉਪਜਾਵੈ।ਕਾਲ ਰਹਿਤ ਹੁਇ ਦੋਖ ਮਿਟਾਵੈ[2]॥੨੭॥[3]ਦਰਬ ਲਾਭ ਮਹਿੰ, ਧਰਮ ਮਝਾਰਾ। ਬੀਚ ਉਦਾਸੀ ਕੋ ਸੁਖਕਾਰਾ। ਇਸਤ੍ਰੀ ਬਸਾਹਨਿ, ਸੁਤ ਉਪਜੰਤੇ।ਦੇਸ਼ ਬਿਦੇਸ਼ਨ ਕੋ ਗਮਨੰਤੇ॥੨੮॥ਜੁੱਧ ਚਢਨਿ ਨਹਿੰ ਸ਼ਸਤ੍ਰ ਪ੍ਰਹਾਰਨਿ। ਹੋਨਿ ਅਰੂਢਨਿ ਬਾਜੀ ਬਾਰਨ[4]। ਸੁਰ ਪੂਜਨ ਮਹਿੰ† ਮੋਹਨ ਕਰਨ[5]। ਸਿਮਰਨਿ ਕਰਿ ਹੈ ਪਚੀਹ ਬਰਨ[6]॥੨੯॥ਸਦਨ ਪ੍ਰਵੇਸ਼ਨਿ[7], ਬਾਹਰ ਜਾਨ। ਇੱਤਯਾਦਿਕ ਜੇ ਕਾਜ ਮਹਾਨ।ਮਸਤਕ ਨੰਮ੍ਰ ਕਰਹਿ ਗੁਰ ਆਗੇ। ਦ੍ਰਿੜ ਪ੍ਰਤੀਤ ਕਰਿ ਸਿਮਰਨ ਲਾਗੇ ॥੩੦॥ ਦੇ ਦਸ-ਵੈਧ ਗੁਰੂ ਕੋ ਸਿੱਖ। ਕਰਨ ਕਰਾਹ ਕਰਹਿ ਸੁ ਭਵਿੱਖ[8]। ਦਾਨ ਦੇਨਿ ਲੇਨੇ ਮਹਿੰ ਪ੍ਰਾਹਿ[9]। ਅਤਿ ਸੁਭਾਵ ਕੀ ਪਲਟਨ ਮਾਂਹਿ[10] ॥੩੧॥ ਭ੍ਰਾਤ,ਕਿ ਪੁਤ, ਡਾਕਨੀ ਡੀਠਿ[11]।ਸਹਿਤ ਪ੍ਰਤੀਤ ਪਠਹਿ ਦਿਢ ਨੀਠ[12]।ਸੁਪਨ ਮਹਿੰ ਸ੍ਰੀ ਅਰਜਨ ਕਹਯੋ। ਦਿਜ ਬ੍ਰਿਜਲਾਲ ਸੁ ਪੰਡਿਤ ਲਹਯੋ ॥ ੩੨ ॥ ਦਸਮੇ ਪਾਤਸ਼ਾਹੁ ਗੁਰ ਸਾਚੇ।ਲਿਖਵਾਏ ਸ਼੍ਰੀਬਚਨ‡ਉਬਾਚੇ।ਆਗੇ ਲਾਗੇ ਲਿਖਨਿ ਲਿਖਾਰੀ। ਜਿਮ ਮਹਿੰਮਾ ਬਿਧਿ ਸਹਿਤ ਉਚਾਰੀ ॥੩੩॥ਦੋਹਰਾ॥ §ਚਲਨ

---

[1]('ਪਾਣੇ' ਦਾ ਅਰਥਃ—) ਅੰਨ ਦਾ ਵਿਗਾੜ ਨਹੀਂ ਹੋਸੀ। [2]ਭਾਵ ਲੰਮੀ ਆਯੂ ਵਾਲਾ ਹੋਵੇਗਾ ਤੇ ਅਰੋਗ ਰਹੇਗਾ। [3]ਅੱਗੇ ਦੱਸੇ ਦਸਾਂ ਕੰਮਾਂ ਵਿਚ ਇਹ ਮੰਤ੍ਰ ਸਹਾਈ ਹੈਃ— ਮੰਸਕ੍ਰਿਤ ਸਲੋਕ ਦਾ ਭਾਵ ਅਰਥ ਹੀ ਮਾਨੋ ਚੱਲ ਰਿਹਾ ਹੈ। [4]ਘੋੜੇ ਹਾਥੀਆਂ ਉਤੇ। [5]ਵਸੀ ਕਰਨ ਵਿਚ। [6]ਪੱਚੀਆਂ ਅਖਰਾਂ ਨੂੰ। [7]ਨਵੇਂ ਘਰ ਵਿਚ ਪ੍ਰਵੇਸ਼ ਕਰਨ। [8]ਭਾਵ, (ਭਵਿੱਖ=) ਅੱਗੋਂ ਨੂੰ ਮੈਂ ਕੜਾਹ ਕਰਾਵਾਂਗਾ (ਐਸੀ ਸੁੱਖਣਾ ਸੁੱਚੇ)। [9]ਜਪੇ। [10]ਅਤਯੰਤ ਸੁਭਾਵ ਦੇ ਪਲਟਨੇ ਵਿਖੇ ਭਾਵ ਆਪਣਾ ਭੈੜਾ ਸੁਭਾਵ ਇਸ ਮੰਤ੍ਰ ਨਾਲ ਬਦਲਦਾ ਹੈ। [11]ਨਜ਼ਰ। [12]ਚੰਗੀਤਰ੍ਹਾਂ।

*ਪਾਃ—ਪੁਨਿ ਸੋ, ਸੁਨਿ ਸੋ।† 'ੴ ਸਤਿ ਨਾਮ' 'ਅਕਾਲ ਮੂਰਤਿ' ਮੰਤ੍ਰ ਤਾਂ ਇਕ ਅਕਾਲ ਨੂੰ ਨਿਰੂਪਨ ਕਰ ਰਿਹਾ ਹੈ ਤੇ ਇਸ ਦੇ ਜਪੁ ਨੇ ਇਕ ਅਕਾਲ ਦੀ ਪ੍ਰਾਪਤੀ ਕਰਾਉਣੀ ਹੈ। ਗੁਰੂ ਅਰਜਨ ਦੇਵ ਤੇ ਦਸਮੇ ਗੁਰੂ ਜੀ ਨੇ ਇਸ ਮੰਤ੍ਰ ਨੂੰ ਦੇਵਤਿਆਂ ਦੀ ਸੇਵਾ ਤੇ ਮੋਹਨ ਪ੍ਰਸੀਕਾਰ ਆਦਿ ਲਈ ਕਿਉਂ ਦੱਸਣਾ ਸੀ ? ਇਹ ਸੋ ਸਾਖੀ ਦਾ ਆਖੇਪਕਾਰ ਹੀ ਮੱਲੋ ਮੱਲੀ ਖਿਆਲ ਪਾ ਰਿਹਾ ਜਾਪਦਾ ਹੈ। ਪਿੱਛੇ ਅੰਸੁ ੫ ਅੰਕ ੬੧ ਵਿਚ ਪਰਨਾਰੀ ਪਰ ਅੰਸ਼ ਦਾ ਤਿਆਗ ਸਿਖਲਾ ਹੀ ਆਏ ਹਨ। ਯਥਾ—ਪਰ ਅੰਸੀ ਪਰਨਾਰ ਤਜ ਨਾਮ ਸਰਾਹੈ ਸਵਾਸ। ਇਹ ਪਾਠ ਸੋ ਸਾਖੀ ਦੀ ੯੮ਵੀਂ ਸਾਖੀ ਦਾ ਹੈ। ‡ਪਾਃ—ਬਦਨ। §ਪਿੱਛੇ ਸੋ ਸਾਖੀ ਦੇ ਚਾਰਤਕ ਬਚਨ ਕਵਿਤਾ ਵਿਚ ਕਹੇ ਹਨ ਤੇ ਹੁਣ ਸੋ ਸਾਖੀ ਦੀ ਕਵਿਤਾ ਹੀ ਨਕਲ ਕਰਨ ਲਗੇ ਹਨ ਜੋ ਅੰਕ ੩੪, ੩੫, ੩੬ ਵਿਚ ਹੈ।

ਸਮੈ, ਸੰਗ੍ਰਹਿਣ ਮਹਿੰ[1], ਦਾਨ ਦੇਨਿ ਔ ਲੇਨਿ। ਅਤਿ ਸੁਭਾਵ ਕੀ ਪਲਟ ਮਹਿੰ, ਭੂਤ ਭਾਕਨੀ ਸੋਨ[2] ॥ ੩੪ ॥ ਮਨ ਜੀਤਨ, ਰਣ ਮਹਿੰ ਧਰਾ[3] ਰਾਜ ਕਾਜ ਸੁਖਵਾਹਿ[4]। ਮਿਲਨੋ ਗਿਲਨੋ ਬੰਧੁ ਮਹਿੰ ਰਾਜ ਜੋਗ ਉਤਸਾਹਿ ॥ ੩੫ ॥ ਇਨ ਕਾਰਜ ਕੀ ਅਟਕ ਮਹਿੰ ਪੰਚ ਪਚੀਸਾ ਜਾਪ। ਛੱਤੀ ਅਠਤੀ ਜਾਪ ਕਰਿ ਲਾਖ ਅਰਧ ਤੇ ਲਾਖ*[5] ॥ ੩੬ ॥ ਬਰਣ ਪੰਚ ਪੰਚੀਸ ਕੈ ਅਥਵਾ ਛੱਤੀ ਹੋਇ। ਜਪ ਹਜ਼ਾਰ ਸਮ ਵਰਣ ਕੇ ਪਾਠ ਕਰਹਿ ਨਰ ਜੋਇ[6] ॥ ੩੭ ॥ ਕਰੈ ਹੋਮ ਗੁਰਮੰਤ੍ਰ ਕੋ ਸਕਲ ਬਿਘਨ ਦੇ ਖਾਪ। ਕਾਰਜ ਹੁਇ ਬੰਧਨ ਤੁਟੈਂ ਸ੍ਰੀਮੁਖ ਗੁਰੂ ਪ੍ਰਤਾਪ[7] ॥ ੩੮ ॥ ਬ੍ਰਹਮਣ ਵਿਦਿਆ ਯੁਤ ਪਢੈ ਏਕ ਭਾਗ ਦੁਇ ਮੁੜ॥ ਛਤ੍ਰੀ ਤੈਂ, ਸ਼ੂਦ੍ਰੰ ਚਤਰ, ਸਾਢੇ ਤੈਂ ਵਿਸ਼ ਗੁੜ[8]†। ॥੩੯॥ ਰਸਾਨੀ, ਧਸਾਨੀ, ਜੋਗਧਰਿ[9], ਕਰਮੀ, ਸੁੱਕ੍ਰਿਤ[10] ਮੱਧ। ਉਤਨਾ ਹੀ

---

[1]ਇਕੱਠ ਵਿਖੇ।(ਅ) ਦੁਭ ਗੁਣਾਂ ਦੇ ਸੰਗ੍ਰਹਿ ਕਰਨ ਵਿਖੇ। [2]ਨਤ,ਨਜ਼ਰ। [3]ਅੰਕ ੨੯ ਮੁਜਬ 'ਜੁੱਧ ( )ਵਿਚ ਸ਼ਸਤ੍ਰ ਧਾਰਨ ਸਮੇਂ' ਲੱਗਣਾ। [4]ਸੁਖਾਂ ਵਾਸਤੇ। [5]ਬਰਣਪੰਚ=ਪੰਚਅਖਰਾਮੰਤ੍ਰ= ੧ ਓ ਸਤਿਨਾਮ। ਪਚੀਸ=ਪੱਚੀ ਅਖਰਾ ਮੰਤ੍ਰ ਜੋ '''ਮੂੰਰਤਿ' ਤਕ ਹੈ। ਛੱਤੀ='ਪ੍ਰਸਾਦਿ' ਤਕ ਮੰਤ੍ਰ ੩੬ ਅੱਖਰਾਂ ਦਾ ਗਿਣਿਆ ਨੇ 'ਮੈਂਡੈ' ਨੂੰ ਤੇ ਅੱਖਰ ਮੰਨਕੇ (ਇਸੇ ਅੰਸੂ ਦੇ ਅੰਕ ੪੫ ਦੇ ੨੯, ੩੦, ੩੧ ਵਿਚ ਲੇਖਕ ਨੇ ਸੈਂਡੈ ਦੇ ਅੱਖਰ 'ਸ. ਇ. ਡੈ.' ਗਿਣੇ ਹਨ) ਫਿਰ 'ਜਪੁ' ਤਕ ੩੮ ਅੱਖਰਾਂ ਦਾ ਮੰਤ੍ਰ ਦੱਸ ਰਹੇ ਹਨ, ਸੋ ਇਨ੍ਹਾਂ ਵਿਚੋਂ ਕੋਈ ਮੰਤ੍ਰ ਲੈਕੇ ਉਹਦਾ ਲੱਖ ਯਾ ਡੂਢ ਲਖ ਜਪੇ ਅਥਵਾ। [6]ਪੰਜ, ਪੰਝੀ ਯਾ ਛੱਤੀ ਅਖਰਾ (ਕੋਈ ਬੀ ਮੰਤ੍ਰ) ਹੋਵੇ ਅਖਰਾਂ ਮੁਜਬ ਉਨੇ ਹਜ਼ਾਰ ਜਪੇ ਭਾਵ ਪੰਜ ਅਖਰਾ ਮੰਤ੍ਰ ਪੰਜ ਹਜ਼ਾਰ ਵੇਰੀ, ਪੰਝੀ ਅਖਰਾ ੨੫ ਹਜ਼ਾਰ ਵੇਰੀ, ਛੱਤੀ ਅਖਰਾ ੩੬ ਹਜ਼ਾਰ ਵੇਰੀ ਪੜ੍ਹੇ। [7]ਸੁਹਣੇ ਮੁੰਹ ਵਾਲੇ ਗੁਰੂ ਦੇ ਪ੍ਰਤਾਪ ਨਾਲ।(ਅ) ਸ਼੍ਰੀ ਗੁਰੂ ਜੀ ਦੇ ਮੁਖ ਦੇ(ਉਚਾਰੇ ਹੋਏ ਮੰਤ੍ਰ ਜਪ) ਦੇ ਪ੍ਰਤਾਪ ਨਾਲ। [8]ਭਾਵ, ਵਿਦ੍ਵਾਨ ਬ੍ਰਾਹਮਣ ਤਾਂ ਜਿਨਾਂ ਕਿਹਾ ਹੈ ਓਨਾਂ ਹੀ ਪੜ੍ਹੇ ਜੈਸੇ ਪੰਜ ਹਜ਼ਾਰ ਦਾ ਪੰਜ ਹੀ ਪੜ੍ਹੇ ਅਵਿਦ ਬ੍ਰਾਹਮਣ ਦੁਣਾ, ਛੱਤ੍ਰੀ ਤੀਣਾ, ਵੈਸ਼ ਤੇ ਗੁੜ ਸਾਢੇ ਤਿੰਨ ਗੁਣਾਂ ਤੇ ਸ਼ੂਦ੍ਰ ਚਾਰ ਗੁਣਾ। [ਸੰਸ:,ਗੂਢਜਾ,ਗੂਢ=ਗੁੱਝੇ ਜਨਮ ਵਾਲੇ ਭਾਵ ਹੈ ਅਨਿਸਚਿਤ ਪਿਤਾ ਤੋਂ ਦੂਰੀ ਜਾਤ ਦੇ ਲੋਗ,ਹਿੰਦੂ ਲਾ ਦੇ ੧੨ਪੁਤ੍ਰਾਂਵਿਚੋਂ ਇਕ। (ਅ) ਭਾਵ, ਗੁਪਤ ਪਾਠ ਕਰੇ]। [9]ਜੋਗੀ। [10]ਸ਼ੁਭ ਕਰਮੀ। *ਪਾ:—ਲਾਪ।

†ਕਿਸ ਚਾਤੁਰੀ ਨਾਲ ਈਸ਼੍ਵਰ ਉਪਾਸਨਾ ਵਿਖੇ ਵਰਣਾਸ਼੍ਰਮ ਦੀ ਵੰਡ ਮੁੜ ਸਿੱਖਾਂ ਵਿਚ ਰਲਾਈ ਜਾ ਰਹੀ ਹੈ। ਗੁਰਮਤ ਤਾਂ ਸਪਸ਼ਟ ਦੱਸ ਰਹੀ ਹੈ 'ਬੀਜ ਮੰਤ੍ਰ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥ ਜੋ ਜੋ ਜਪੈ ਤਿਸਕੀ ਗਤਿ ਹੋਇ ॥'ਪੁਨਾ:—'ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ॥' ਏਹ ਉਪਦੇਸ਼ ਪੰਚਮਗੁਰੂ ਜੀ ਅਪਨੀ ਬਾਣੀ ਵਿਚ ਦੇ ਰਹੇ ਹਨ। ਹੁਣ ਇਨ੍ਹ ਲਾਲ ਨੂੰ ਪੰਚਮ ਗੁਰੂ ਜੀ ਨੇ ਸੁਪਨੇ ਵਿਚ ਵਰਣਾਸ਼੍ਰਮ ਦਾ ਵਿਤਕਰਾ ਕਿਵੇਂ ਸਿਖਾ ਦਿੱਤਾ ?

ਲਿਖਿਆ ਸਹੀ ਜੋ ਗੁਰ ਸ਼ਰਧਾ ਸਿੱਧ[1]*॥੪੦॥ਗੁਰ ਪ੍ਰਸਾਦਿ ਲਗ ਮੁਕਤਿ-ਮਧ,ਪੰਚ ਗ੍ਯਾਨਕੇ ਜੋਗ[2]। ਹਿਰਦੇ ਸ਼ੋਧਨ ਸੰਗ੍ਰਹ ਮੈਂ ਪੱਚੀ ਲਗਿ ਸੰਜੋਗ[3] ॥ ੪੧ ॥ ਪ੍ਰਥਮ ਮਾਰਜਨ ਹੋਮ ਬਿਧਿ[4] ਲਿਖਿ ਕਰਿ ਸਭਿ ਸਮੁਝਾਇ[5]। ਮਹਾਂ ਮਹਾਤਮ ਮੰਤ੍ਰ ਇਹ ਚਾਰ ਪਦਾਰਥ ਦਾਇ ॥ ੪੨ ॥

[6]ਓਅੰਕਾਰਾਯ ਨਮਹ ॥ ੧॥ ਸਤ੍ਯਾਯ ਨਮਹ ॥ ੨ ॥ ਤਗ੍ਯਾਯ[7] ਨਮਹ ॥੩॥ ਨਾਰਾ-ਇਣਾਯ ਨਮਹ ॥੪॥ ਅਖ੍ਯਾਯ[8] ਨਮਹ ॥ ੫ ॥ ਕਰਤ੍ਰੇ ਨਮਹ ॥ ੬ ॥ ਰਖਤ੍ਰੇ[9] ਨਮਹ ॥੭॥ ਤਾਰਕਾਯ[10]ਨਮਹ । ੮ ॥ ਪੁਰਸ਼ੋਤਮਾਯ ਨਮਹ ॥ ੯ ॥ ਰੁਕਮਾ ਕਰਤ੍ਰੇ[11]ਨਮਹ ॥੧੦॥ ਖਾਤਮਨੇ[12] ਨਮਹ ॥ ੧੧ ॥ ਨਿਰੰਜਨਾਯ ਨਮਹ ॥ ੧੨ ॥ ਰਥਾਂਗਾਤਮਨੇ[13] ਨਮਹ ॥ ੧੩ ॥ ਭਵਾਂਤਕਾਯ[14] ਨਮਹ ॥ ੧੪ ॥ ਉੱਤਮ ਯਸ਼ਸੇ[15] ਨਮਹ ॥ ੧੫ ॥ ਨਿੱਤ ਰਪਾਯ ਨਮਹ॥ ੧੬ ॥ ਰਜਾਤਮਨੇ[16] ਨਮਹ ॥ ੧੭ ॥ ਏਕੁੰਠਾਯ† ਨਮਹ ॥ ੧੮ ॥ ਰਮਾਯ ਨਮਹ[17] ॥ ੧੯ ॥ ਅਖਰਾਯ[18] ਨਮਹ ॥ ੨੦ ॥ ਕਾਲਾਯ ਨਮਹ ॥ ੨੧ ॥ ਲਖਮੀਪਤਿਯਾਯ[19] ਨਮਹ ॥ ੨੨ ॥ ਮੂਰਤਿ ਧਰਾਯ[20] ਨਮਹ ॥ ੨੩ ॥ ਰਮਾਪਤੀਯੇ[21] ਨਮਹ ।੨੪॥ ‡ਤ੍ਰਿਲੋਕੇਸ਼ਾਯ[22] ਨਮਹ ॥ ੨੫ । ਅਖ੍ਯਾਯ[23] ਨਮਹ ॥ ੨੬ ॥ ਜਗਦੀਸ਼ਾਯ ਨਮਹ ॥ ੨੭ ॥ ਨਿਰਾਕਾਰਾਯ ਨਮਹ ॥ ੨੮ ॥

---

[1]ਗ੍ਯਾਨੀ, ਧ੍ਯਾਨੀ, ਜੋਗੀ, ਸ਼ੁੱਭਕ੍ਰਿਤਕਰਮੀ ਅਤੇ ਉਸ ਸਿੱਖ ਲਈ ਜਿਸ ਦੀ ਸ਼ਰਧਾ ਗੁਰੂ ਪਰ ਹੈ ਉਤਨਾ ਹੀ ਸਹੀ ਹੈ ਕਿ ਜਿਤਨਾ ਲਿਖਯਾ ਹੈ [ਸੋ ਸਾਃ ਦਾ ਪਾਠ ਹੈ 'ਸ਼ੂਧਾ ਸਿੱਖ' ਜੋ ਸਹੀ ਜਾਪਦਾ ਹੈ। ਸ਼ੂਧਾ ਸਿੱਖ=ਨਿਰੀ ਪੱਕੀ ਸ਼ਰੱਧਾ ਹੈ]। [2]ਗੁਰਪ੍ਰਸਾਦਿ ਤਕ (ਮੰਤ੍ਰ) ਮੁਕਤੀ ਦਾਤਾ ਹੈ, ਪੰਜ (ਅੱਖਰਾ '੧ ਓ ਸਤਿਨਾਮ') ਗ੍ਯਾਨ ਦੇਣ ਜੋਗ ਹੈ। [3]ਹਿਰਦੇ ਦੀ ਸ਼ੁਧੀ ਤੇ (ਸ਼ੁਭਗੁਣਾਂ)ਦੇ ਸੰਗ੍ਰਹ ਵਿਚ ਪੱਕੀ (ਅੱਖਰਾਂ ਤਕ ਦੇ ਪਾਠ ਦਾ) ਸੰਜੋਗ ਹੈ। (ਅ)ਸੰਜੋਗ ਕਰੇ= ਪਾਠ ਕਰੇ। [4]ਪਹਿਲਾਂ ਹੋਮ ਦੀ ਬਿਧੀ (ਫੇਰ) ਜਲ ਉਤੇ ਮੰਤ੍ਰ ਉਚਾਰਕੇ ਅੰਗਾਂ ਨੂੰ ਉਸ ਨਾਲ ਪਵਿੱਤ੍ਰ ਕਰਨਾ। [5]ਸਮਝਾਉਂਦੇ ਹਾਂ। ਸੋ ਸਾਖੀ ਵਿਚ ਹੈ:—ਲਿਖਜਤੇ=ਲਿਖਦੇਹਾਂ।[6]ਹੁਣ ਅੱਗੇ ਸੋ ਸਾਖੀ ਦੇ ਲੇਖਕ ਜੀ ਮੂਲ ਮੰਤ੍ਰ ਦੇ ਪਦਾਂ ਦੇ ਪਹਿਲੇ ਪਹਿਲੇ ਅੱਖਰ ਲੈ ਲੈਕੇ ਪ੍ਰਮਾਤਮਾ ਦੇ ਨਾਮ ਬਣਾਕੇ ਨਮਸਕਾਰਾਂ ਕਰਦੇ ਹਨ, ਹੋਮ ਕਰਨ ਲਈ ਨਵੇਂ ਪਦ ਬੀ ਘੜਦੇ ਹਨ, ਸ਼ਾਸਤ੍ਰੋਕ ਹੋਮ ਦੀ ਰੀਸ ਪੂਰੀ ਕਰਨ ਲਈ। ਗੁਰਮਤ ਵਿਚ ਹੋਮ ਬਾਬਤ ਕੀ ਖ਼ਯਾਲ ਹੈ, 'ਹੋਮ ਜੱਗ ਤੀਰਥ ਕੀਏ ਵਿਚ ਹਉਮੈ ਬਧੇ ਬਿਕਾਰ।' ਪੁਨਾ ਦੇਖੋ ਨਾਨਕ ਪ੍ਰਕਾਸ਼ ਪੂਰਃ ਅਧ੍ਯਾਯ ੪੮ ਅੰਕ ੫੫ ਤੋਂ ੫੮। [7]ਤੱਤ ਗ੍ਯਾਤਾ ਨੂੰ। [8]ਜੱਗਯ ਰੂਪ। [9]ਰੱਖ੍ਯਾ ਕਰਨ ਵਾਲਾ। [10]ਤਾਰਨ ਹਾਰ। [11]ਉੱਜਲਤਾ ਕਰਨ ਹਾਰ। (ਅ)ਸ੍ਮਰਨਰੂਪ। [12]ਆਕਾਸ਼ ਰੂਪ। [13]ਸਰੀਰਰੂਪੀ ਰਥ ਵਿਚ ਆਤਮ ਰੂਪ ਕਰਕੇ ਬਿਰਾਜਮਾਨ। [14]ਸੰਸਾਰ ਦੇ ਅੰਤ ਕਰਨ ਵਾਲੇ। [15]ਉਤਮ ਯਸ਼ ਵਾਲੇ ਨੂੰ। [16]ਤੇਜ ਰੂਪ। [17]ਵ੍ਯਾਪਕ। (ਅ ਰਮ੍ਯ=ਸੁੰਦਰਰੂਪ। [18]ਨਾਸ਼ ਰਹਿਤ। [19]ਮਾਯਾ ਦੇ ਸ੍ਵਾਮੀ। [20]ਮੂਰਤ ਧਾਰੀ ਨੂੰ। [21]ਲਛਮੀ ਦੇ ਪਤੀ ਨੂੰ।[22]ਤ੍ਰਿਲੋਕੀ ਦੇ ਨਾਥ ਨੂੰ। [23]ਖਯ ਤੋਂ ਰਹਤ।

*ਪਾਃ—ਬ੍ਰੂਧਾ ਸਿਧ। ਏ ਸਾਃ ਦਾ ਪਾਠ ਹੈ:—ਸ਼ੂਧਾ ਸਿੱਖ। †ਮੂਲ ਮੰਤ੍ਰ ਦੇ ਅੱਖਰਾਂ ਅਨੁਸਾਰ ਪਾਠ ਵੇਕੁੰਠ 'ਵ' ਨਾਲ ਚਾਹੀਏ। ‡ਮੂਲ ਮੰਤ੍ਰ ਦੇ ਅੱਖਰਾਂ ਮੁਜਬ 'ਤਤਾ' ਚਾਹੀਏ।

ਸਦਮੇਸਾਯ[1] ਨਮਹ* ॥ ੨੯ ॥ ਇਕਾਰ ਵਾਗ ਵਾਇਨੇ[2]† ਨਮਹ ॥ ੩੦ ॥ ਭੰਜਨਾਯ[3] ਨਮਹ ॥੩੧॥ ਉਕਾਰਾਯ[4] ਨਮਹ ॥ ੩੨ ॥ ਸ੍ਵਾਹਾ ਪ੍ਰਾਣ ਹੁਤੇ ਜਪੁਇਰਿ[5]। ਸਿੱਖ ਸੁਖਾਯ ਨਮਹ[6] ॥ ੩੩ ॥

ਦੋਹਰਾ ॥ ਅੱਖਰ ਛੱਤੀਸ ਪੰਚ ਪੁਨ ਪੱਚੀ ਤੱਤ ਸੁਜਾਨ। ਗੁਰ ਪ੍ਰਸਾਦਿ ਪਢਿ ਅੱਗੁ ਤੂੰ ਲਖਹੁ ਸਿੱਖ ਬੁਧਿਵਾਨ[7] ॥ ੪੩ ॥ ਅਰੁ ਲਿਖਿਬੇ ਮੈਂ ਬਰਨ ਅਠ, ਪਾਂਚ ਪ੍ਰਾਣ ਕੇ ਮਾਂਝ[8]। ਪੱਚੀਸਭਿ ਵਿਵਹਾਰ ਮੈਂ ਛੱਤੀਸ ਲਖਿ ਗੁਨ ਸਾਂਝ[9] ॥੪੪॥ਛੱਤੀਸ ਲਾਖ ਆਹੁਤਿ ਦੇਮੁਕਤਿ[10] ਹੋਇਤਤਕਾਲ।ਜਪ ਤੇ ਆਤਮ ਸ਼ੁੱਧ ਹੁਇ ਮਾਰਜਨ ਦੁਖਨ ਟਾਲ[11]॥੪੫॥ਪ੍ਰਥਮਸਲੋਕਜਪੁਕੋਭਲੋ ਤਿਸ ਕੀ ਬਿਧਿਕਹਿ ਦੀਨ।ਆਗੈ ਸਭਿ ਪੌੜੀਨ ਕੋ ਕਹੌਂ ਸੁ ਸੁਨਹੁ ਪ੍ਰਬੀਨ॥੪੬॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਜਪੁ ਸਲੋਕ ਮਹਾਤਮ' ਬਰਨਨੰ ਨਾਮ ਸਪਤ ਬਿੰਸਤੀ ਅੰਸੂ ॥ ੨੭ ॥ ੨੮. [ਜਪੁਜੀ ਮਹਾਤਮ]।

ਦੋਹਰਾ॥ਸ਼੍ਰੀ ਜਪੁਜੀ ਪੌੜੀ ਪ੍ਰਥਮ ਕਰਹਿ ਕਾਮਨਾ ਪੂਰ। ਪਾਠਕ ਸਭਿ ਸੁਖ ਪਾਇਕੈ ਬਿਘਨ ਬਿਨਾਸੈ ਕੂਰ[12]॥੧॥ਆਸ਼ਾ ਪਰ ਦੂਜੀਪੜੈ[13]*ਆਦਿ ਸੱਚੁ'

---

[1]ਨਿੱਤਨ ਈਸ਼ੁਰ। (ਅ) ਬ੍ਰਹਮੰਡ ਰੂਪ ਘਰਦਾ ਮਾਲਕ। [2]ਏਕ ਵਾਕ ਦੇ ਉਚਾਰਨ ਵਾਲੇ ਨੂੰ (ਏਕੋ ਕਵਾਉ)। [3]ਨਾਸ਼ ਕਰਤਾ। [4]ਓਅੰਕਾਰ ਰੂਪ ਨੂੰ। [5]ਜਾਪਦਾ ਹੈ ਕਿ ਸ਼ੁੱਧ ਪਾਠ ਐਉਂ ਸੀ: 'ਸ੍ਵਾਹਾ ਪੂਰਣਾਹੁਤੀ ਜਪ ਇਤ।'=(ਹਰ ਪਦ ਦੇ ਉਚਾਰਨ ਤੇ ਆਹੁਤੀ ਦੇਣ ਵੇਲੇ) ਸ੍ਵਾਹਾ (ਪਦ ਕਹੇ ਤੇ ਅੰਤਲੀ ਆਹੁਤੀ ਦੇਣ ਵੇਲੇ 'ਜਪ' (ਏਹ ਦੇ ਅੱਖਰ ਕਹੇ) ਪਰ ਜੇ ਪਾਠ 'ਪ੍ਰਾਣ ਹੁਤੇ' ਨੂੰ ਹੀ ਸਫਲ ਕਰਨਾ ਹੋਵੇ ਤਾਂ ਐਉਂ ਅਰਥ ਲਗੇਗਾ:—ਪ੍ਰਾਣਾਹੁਤਿ=ਉਹ ਪੰਜ ਗ੍ਰਾਸ ਜੋ ਰੋਟੀ ਖਾਣ ਤੋਂ ਪਹਿਲਾਂ 'ਪ੍ਰਾਣਾਯਸ੍ਵਾਹਾ' 'ਅਪਾਨਾਯ ਸ੍ਵਾਹਾ', 'ਵ੍ਯਾਨਾਯ ਸ੍ਵਾਹਾ' 'ਸਮਾ.ਯ ਸ੍ਵਾਹਾ' 'ਉਦਾਨਾਯ ਸ੍ਵਾਹਾ' ਮੰਤ੍ਰ ਉਚਾਰ ਕੇ ਖਾਧੇ ਜਾਂਦੇ ਹਨ ਇਹ ਫਿਰ ਦੇਮ ਤੋਂ ਮਗਰੋਂ ਯਗ ਨਾਲ ਜਾ ਸਬੰਧ ਰੱਖਣਗੇ। [6]ਸਿੱਖਾਂ ਨੂੰ ਸੁਖ ਦੇਣ ਵਾਲੇ (ਗੁਰ ਨਾਨਕ ਜੀ) ਨੂੰ ਨਮਸਕਾਰ (ਇਕ ਅਸ਼ੀਰਵਾਦ) ਹੈ। [7]ਹੇ ਸੁਜਾਨ (ਤੱਤ=) ਸਿਧਾਂਤ ਦੀ ਗਲ (ਇਹ ਹੈ ਕਿ) ਪੰਜ, ਪੰਚੀ ਤੇ ੩੬ ਅੱਖਰਾਂ ਦੇ ਜੋ ਮੰਤ੍ਰ ਰੂਪ ਹੈਨ ਇਨ੍ਹਾਂ ਤਿੰਨਾਂ ਦੇ ਅੱਗੇ ਗੁਰਪ੍ਰਸਾਦਿ ਪੜ੍ਹੋ। [8]ਅਤੇ ਲਿਖਣ ਵਿਚ ਅੱਠ ਅੱਖਰ ਲਿਖੇ ਭਾਵ ਚਿੱਠੀ ਪੋਥੀ ਦੇ ਮੁੱਢ ਵਿਚ '੧ ਓ ਸ਼ਤਿਗੁਰ ਪ੍ਰਸਾਦਿ' ਲਿਖੇ; ਪਰੰਤੂ (ਜਪਣ) ਲਈ ਪ੍ਰਾਣਾਂ ਵਿਚ ਪੰਜ ਅਖਰਾ (ਨਾਮ ਧਾਰਨ ਕਰੇ '੧ ਓ ਸ਼ਤਿਨਾਮੁ'। [9](ਹੋਰ) ਸਾਰੇ ਵਿਹਾਰਾਂ ਵਿਚ ਪੱਚੀ ਅੱਖਰਾ ਤੇ ਸਭ ਗੁਣਾਂ ਦੇ ਧਾਰਨ ਲਈ ੩੬ ਅੱਖਰੇ (ਮੰਤ੍ਰ ਦਾ ਜਾਪ ਕਰੇ)। [10]ਮੁਕਤੀ ਵਾਸਤੇ ਇਸ ਦੀਆਂ ੩੬ ਲੱਖ ਅਹੁਤੀਆਂ ਦੇਵੇ। [11]ਭਾਵ ਪਾਣੀ ਤੇ ਮੰਤ੍ਰ ਪੜ੍ਹਕੇ ਛਿੜਕੇ ਤਾਂ ਦੁਖਨ ਟਲਣਗੇ। [12]ਭਯਾਨਕ, ਕਰੜੇ। [13]ਆਸ਼ਾ ਪੂਰਣ ਹਿਤ ਦੂਜੀ (ਪੌੜੀ)ਪੜ੍ਹੋ।

*ਪਾ:—ਦਸਮੇਸਾਯ ਨਮਹ। †ਪਾ:—ਇਕਾਰ ਵਾਗ ਵਾਇਨੇ

ਜਿਹ ਨਾਮ। ਦੇਵ ਮੰਤ੍ਰ[1] ਅਰ ਚਲਨ ਮੈਂ, ਔਸ਼ਧਿ[2], ਰਸਾਯਨ[3],ਸ਼ਰਾਮ[4]॥ ੨॥ ਬਿਪਦਾ ਕਾਰਜ ਹਾਨ ਮਹਿ 'ਗਾਵਹਿ ਕੋ'[5] ਰਹਿ ਲਾਗੁ।ਕਾਰਜ ਕਾਹੂ ਅਟਕ ਮਹਿ ਦੇਯ ਭੇਟ ਗੁਰ ਭਾਗ[6]॥ ੩॥ ਨਵ ਘਰ, ਨਵ ਗੁਣ ਸੰਗ੍ਰਹੈ[7] ਚੌਥੀ ਕੋ ਕਰਿ ਧਯਾਨ। ਜਪੁ ਜਪੁ ਸਮ ਪੜਿ ਸਪਤ ਦਿਨ ਸਪਤ† ਭੇਟ ਧਰਿ ਮਾਨ[8]‡॥੪॥ਉੱਦਮ ਪੰਜੇ[9], ਜੁੱਧ ਮੈਂ ਛੇਵੀਂ, ਸਪਤਮ ਬੰਧ[10]।ਅਟਕੀ ਨਾਰੀ[11] ਆਠਵੀਂ, ਨਾਵੀਂ ਮੰਤ੍ਰਹਿ ਸੰਧ[12] ॥੫॥ ਦਸਵੀਂ ਦਸਦੇ ਵਨਜ ਜੈ

---

[1]ਦੇਵ ਮੰਤ੍ਰ=ਇਸ਼ਟ ਦੇਵ ਨਿਮੰਤ੍ਰਨ=ਆਪਣੇ ਇਸ਼ਟ ਦੇਵ ਨੂੰ ਆਵਾਹਨ ਲਈ। (ਅ) ਦੇਵਤਾ ਦਾ ਮੰਤ੍ਰ ਆਰਾਧਨ ਲਈ ਵੀ ਅਰਥ ਲਗਦਾ ਹੈ ਪਰ ਦੇਵ ਮੰਤ੍ਰ ਵੀ ਮੰਤ੍ਰ ਹੈ ਤੇ ਇਹ ਸ਼ਲੋਕ ਮਹਾਂ ਮੰਤ੍ਰ ਹੈ ਇਸ ਲਈ ਉਹ ਅਰਥ ਢਬਦਾ ਨਹੀਂ। [2]ਦਵਾ ਵਰਤਨ ਵੇਲੇ। [3]ਰਸਾਯਨ ਬਨਾਉਣ ਲਈ। [4]ਸ਼ਰਨ ਲੈਣ ਲਈ। [5]'ਗਾਵੈ ਕੋ' ਵਾਲੀ ਪੌੜੀ। [6]ਗੁਰੂ ਭਾਗ ਭਾਵ ਦਸਵੰਧ ਦੇਵੇ ਭੇਟਾ। (ਅ) (ਧਨ) ਭੇਟਾ ਦੇਵੇ ਤਾਂ (ਅਟਕ) ਭੱਜ ਜਾਵੇਗੀ। [7]ਨਵਾਂ ਘਰ (ਰਚਨ) ਲਈ ਜਾ ਨਵੇਂ ਗੁਣ ਧਾਰਨ ਲਈ। [8]ਜਪੇ (ਜਪ ਸਮ=ਜਪੁਜੀ ਦੇ ਤੁੱਲ ਭਾਵ) ਚਾਲੀ ਵਾਰ ਸਤ ਦਿਨਾਂ (ਤਕ ਹੋਜ਼ ਤੇ) ਮੱਤ ਭੇਟਾ ਧਰਨੀਆਂ ਸਨਮਾਨ ਲਈ। [9]ਉਦਮ ਲਈ ਪੰਜਵੀਂ ਪੌੜੀ। [10]ਕਿਸੇ ਬੰਧਨ ਦੇ ਪਿਆਂ। (ਅ) ਬੰਧੂ ਦੀ ਰੱਖਜਾ ਲਈ ਸੱਤਵੀਂ। [11]ਭਾਵ ਪ੍ਰਸੂਤ ਵਿਚ ਅਟਕ ਪਿਆਂ। [12]ਕਿਸੇ ਦੇ ਮੰਤ੍ਰ ਦੇ ਅਸਰ ਨੂੰ ਰੋਕਣ ਲਈ ਜੋ ਆਪਣੇ ਪਰ ਬੁਰਾ ਅਸਰ ਨਾ ਪਵੇ। (ਅ) ਸੁਲਾਹ ਆਦਕ ਦੇ ਮਸ਼ਵਰੇ ਸਮੇਂ (ਸੰਧਿ=ਮੇਲ)। *ਸੋ ਸਾਃ ਦੇ ਕਰਤਾ ਨੇ ਏਥੇ ਟਪਲਾ ਖਾਧਾ ਹੈ। ਜਪੁਜੀ ਵਿਚ ਪਹਿਲਾਂ ਮੂਲ ਮੰਤ੍ਰ ਆਉਂਦਾ ਹੈ, ਤੇ 'ਹੋਸੀ ਭੀ ਸਚ' ਪਰ ਅੰਕ ੧ ਆਉਂਦਾ ਹੈ। ਸੋ ਸਾਃ ਵਾਲੇ ਨੇ ਇਸ ਨੂੰ ਦੂਜੀ ਪੌੜੀ ਕਿਹਾ ਹੈ ਭੋਗਾ ਉਸਨੇ 'ਗੁਰ ਪ੍ਰਸਾਦਿ' ਤਕ ੧ ਤੇ 'ਹੋਸੀ ਭੀ ਸਚ' ਤਕ ੨ ਪੌੜੀਆਂ ਕਲਪ ਲਈਆਂ ਹਨ ਪਰ ਅੱਗੇ ਚੱਲਕੇ ਇਸ ਨੇ 'ਗਾਵੈ ਕੋ' ਨੂੰ ਚੌਥੀ ਪੌੜੀ ਜਣਾਇਆ ਹੈ। ਇਸ ਦੇ ਆਪਣੇ ਇਸ ਲੇਖੇ 'ਗਾਵੈ ਕੋ' ਦੀ ਪੌੜੀ ਪੰਜਵੀਂ ਹੋਣੀ ਚਾਹੀਦੀ ਸੀ। ਜਪੁਜੀ ਵਿਚ 'ਗਾਵੈ ਕੋ' ਦੀ ਪੌੜੀ ਪਰ ਅੰਕ ੩ ਹੈ, ਸੋ ਸਾਖੀ ਦੇ ਕਰਤਾ ਨੇ ਪਹਿਲੋਂ ਦੋ ਦਾ ਵਾਧਾ ਕਰਕੇ 'ਗਾਵੈ ਕੋ' ਤੇ ਜਾਕੇ ੧ ਦਾ ਵਾਧਾ ਰਹਿਣ ਦਿੱਤਾ ਹੈ। ਸਾਰੀਆਂ ਪੌੜੀਆਂ ਇਸ ਨੇ ੪੦ ਗਿਣੀਆਂ ਹਨ,ਇਸ ਤਰ੍ਹਾਂ ਇਸ ਨੇ ਆਪਣੇ ਹਿਸਾਬ ਅਖੀਰਲਾ ਸ਼ਲੋਕ ਪੌੜੀਆਂ ਦੀ ਗਿਣਤੀ ਵਿਚ ਸ਼ਾਮਲ ਕੀਤਾ ਹੈ। ਸੋ ਇਸ ਦੀ ਗਿਣਤੀ ਸਮਝਣ ਲਈ ਇਸ ਦੀ ਪੰਜਵੀਂ ਪੌੜੀ ਨੂੰ 'ਸਾਚਾ ਸਾਹਿਬ' ਵਾਲੀ ਸਮਝ ਲਈਏ ਤਾਂ ਅਗੋਂ ਪੌੜੀਆਂ ਦੀ ਸਮਝ ਪੈਂਦੀ ਜਾਊ, ਇਸ ਹਿਸਾਬ ਦੂਜਾ ਗਾਵੈ ਕੋ ਤੋਂ ਪਹਿਲੀਆਂ ਤੇ 'ਹੋਸੀ ਭੀ ਸਚ' ਤੋਂ ਅਗਲੀਆਂ ਦਾ ਫੇਰਵਾ ਇਹ ਬਣੂ:-ਦੇਵ ਮੰਤ੍ਰ ਅਰ ਚਲਨ ਮੈਂ 'ਮੈਂ ਹੋਏ ਸੋਚ ਦੀ' ਤੇ ਔਸ਼ਧਿ ਰਸਾਯਨ ਸ਼ਰਾਮ ਮੈਂ 'ਹੁਕਮੀ ਹੋਵਨ ਆਕਾਰ' ਦੀ ਪੌੜੀ ਤੇ ਫਿਰ 'ਗਾਵੈ ਕੋ' ਦੀ ਪੌੜੀ [ਵਿਚ ਆ ਜਾਣਗੇ ਵਿਪਦਾ ਕਾਰਜ, ਹਾਨ ਮਹਿ, ਕਾਰਜ ਅਟਕ, ਨਵ ਘਰ ਤੇ ਨਵ ਗੁਣ।

†ਪਾਃ—ਸਾਤ। ‡ਪਾਃ—ਸ੍ਰਾਨ।

ਵਾਹਨ ਲੈਬੇ ਬੀਚ[1]।ਚੜ੍ਹਨੇ ਕ੍ਰਿਯ ਵਿੱਕ੍ਰਯ ਵਿਖੇ[2] ਗਯਾਰਾਂ ਪੌੜੀ ਖੀਚ ॥੬॥ ਬਾਰ੍ਹੀ ਪੜ ਕਲਪਨ ਕਰੇ ਦੁਖ ਅਰਿਸ਼ਟ ਕੋ ਨਾਸ਼[3]।ਤੇਰਾਂ ਤੇ ਸਿੱਧਨ ਭਜੈ ਕਾਰਜ ਰਾਜਸਿ ਰਾਸ[4] ॥ ੭ ॥ ਜੰਤ੍ਰਨਿ ਮਹਿੰ[5] ਚੌਦਸ਼ ਕਹਯੋ, ਪੰਚਦਸ਼ੀ ਤੇ ਭੂਤ[6]। ਖੋੜਸਿ ਤੇ ਡਾਕਨ[7] ਤਜੈ, ਸਤਦਸ ਮੋਹਨ ਕੂਤ[8] ॥ ੮ ॥ ਪੜਹਿ ਅਠਾਰਹਿ ਆਠਦਸ ਨਿਤ ਉਠਿ ਵਿੱਦਯਾ ਹੋਤ[9]। ਖਟ ਮਾਹੇ ਵਿੱਦਯਾ ਵਧੇ[10] ਨਿਰਮਲ ਬੁੱਧਿ ਸਚੇਤ ॥ ੯ ॥ ਉੱਨੀ ਸੁੰਨੀ ਜੋਗ ਮਹਿੰ[11], ਬਿੰਸੀਨਾਰ ਸੰਜੋਗ[12]। ਸੰਤਤਿ ਹਿਤ[13] ਇੱਕੀਸਵੀਂ, ਮ੍ਰਿਤ ਸੁਤ ਬਾਵੀ ਜੋਗੁ[14]॥੧੦॥ਤੇਈ ਰਿਧਨ ਅਖੁੱਟ ਮੈਂ[15],ਚੌਵੀ ਚਾਤੁਰਪ੍ਰੀਤ[16]।ਪੰਚ-ਵਿੰਸਵੀ ਆਦਰੇ ਸਭਿ ਕੋ ਮੋਹਨਰੀਤ[17]॥੧੧॥ਛੱਬੀ ਛਲ ਮੈਂ[18], ਬਲ ਧਰੇ ਸਪਤ ਵਿੰਸ਼ਕਾ ਜਾਪੁ[19]।ਅਠਾਵਿੰਸ ਭੈ ਦੂਰਕੋ ਹੋਇਬੱਜ੍ਰ ਸਮ ਪਾਪੁ[20]॥੧੨॥ ਵਿਖ ਪੀਵੈ ਬਿਖੀਆ ਕਟੈ ਉਨਤੀਸੇ ਕਾ ਝਾੜ[21]। ਦੂਧ ਵਧਾਵੈ ਵਜ਼ਨ ਮੈਂ ਤੀਸ ਪੌੜੀਆਂ ਗਾੜ[22]॥੧੩॥[23]ਏਕੀ ਛੋਕੋ,ਦੋਕੀ ਭਾਗੋ ਤ੍ਰੈ,ਤੇ ਤੇਇਕਤਾਪ।

---

[1]ਦਸਵੀਂ ਦਸਦੇ ਹਾਂ ਵਣਜ ਵਿਚ (ਜੈ=) ਕਾਮਯਾਬੀ ਤੇ ਵਾਹਨ ਦੇ ਖਰੀਦਨ ਵਿਚ। (ਅ) ਦਸਵੀਂ ਦੱਸ ਦੇਸਨ ਜਨੈ=ਦਸਵੀਂ ਦੇਵਤਿਆਂ ਤੋਂ ਮੁਰਾਦ ਮੰਗਣ ਲਈ ਦੱਸੀ ਹੈ। [2]ਉਸ ਖਰੀਦ ਵੇਖਣ ਵਿਚ ਜੋ ਚੜ੍ਹਕੇ ਕਰੀਦੀ ਹੈ ਭਾਵ ਸੋਦਾਗਰੀ। (ਅ) ਖਰੀਦ ਵੇਖਣ ਲਈ ਜਦ ਚੜ੍ਹੇ (ਭਾਵ ਤੁਰੇ)। [3]ਬਾਰ੍ਹਵੀਂ ਪੜ੍ਹਕੇ ਕਲਪਨਾ (ਆਧਿ),ਦੁਖ (ਬਯਾਧਿ) ਤੇ ਅਰਿਸ਼ਟ (ਉਪਾਧਿ) ਦਾ ਨਾਸ਼ ਕਰੇ। [4]ਤੇਰਵੀਂ ਪੌੜੀ ਸਿੱਧੀਆਂ ਦੇ ਸੇਵਨ ਤੇ ਰਾਜਸੀ ਕੰਮਾਂ ਦੇ ਰਾਸ ਪੌਣ ਲਈ ਹੈ। [5]ਜੰਤ੍ਰ (ਲਿਖਣ ਵੇਲੇ) ਯਾ ਜੰਤ੍ਰਾਂ ਤੋਂ ਰੱਖਜਾ ਲਈ। [6]ਪੰਦ੍ਰਵੀਂ ਨਾਲ ਭੂਤ (ਨੱਠੇ)। [7]ਡੈਣ। [8]ਸਤਾਰ੍ਹਵੀਂ ਮਨਮੋਹਨ ਭੋਜਨ ਪ੍ਰਾਪਤੀ ਲਈ। [9]ਅਠਾਰਾਂ ਵਿਦਿਆ ਦੇ ਪੜ੍ਹਨ ਵਿਚ ਅਠਾਰਵੀਂ। [10]ਛੇ ਮਹੀਨੇ ਵਿਚ ਵਿਦਿਆ ਵਧੇਗੀ। [11]ਅਫੁਰ ਯੋਗ ਵਿਖੇ। [12]ਵੀਹਵੀਂ ਨਾਰੀ ਵਿਆਹੁਣ ਲਈ। [13]ਔਲਾਦ ਵਾਸਤੇ। [14]ਬਾਈਵੀਂ ਦਾ ਮੇਲ ਹੈ ਪੁੱਤਰ ਦੇ ਮਰਨ ਨਾਲ ਭਾਵ ਅਠਰਾਹ ਆਦਿ ਕਸਰ ਹੋਵੇ ਤੇ ਪੁੱਤ੍ਰ ਜੰਮਕੇ ਮਰ ਮਰ ਜਾਂਦੇ ਹੋਣ। [15]ਅਖੁੱਟ ਰਿੱਧੀਆਂ (ਦੀ ਪ੍ਰਾਪਤੀ) ਲਈ। (ਅ) ਪਾਠਾਂਤ੍ਰ–ਰਿਪਨ ਅਖੁਟ=ਵੈਰੀਆਂ ਦੇ ਨਿਖੁੱਟਣ ਲਈ। [16]ਸਿਆਣਿਆਂ ਨਾਲ ਪ੍ਰੀਤੀ ਲਾਉਣ ਵਿਚ। [17]ਆਪਣੇ ਆਦਰ ਲਈ ਜੋ ਸਾਰੇ ਮੋਹਿਤ ਹੋ ਜਾਣ। [18](ਦੁਸ਼ਮਨਾਂ ਦੇ) ਛਲਾਂ ਵਿਚੋਂ ਬਚਣ ਲਈ। [19]ਸਤਾਈਵੀਂ ਦਾ ਜਾਪ ਬਲ ਧਾਰਨ ਲਈ। [20]ਭੈ ਦੇ ਦੂਰ ਕਰਨ ਲਈ ਚਾਹੇ ਬੱਜ੍ਰ ਪਾਪ ਹੋ ਗਿਆ ਹੋਵੇ। [21]ਜ਼ਹਿਰ ਪੀਤੀ ਹੋਵੇ,, ਜਾਂ ਸੱਪ (ਆਦਿ ਜੰਤ੍ਰ) ਕੱਟ ਜਾਵੇ, ਤਾਂ ਉਨੱਤੀਵੀਂ ਪੌੜੀ ਦਾ ਪਾਠ ਉਸ ਨੂੰ ਝਾੜ ਦੇਵੇਗਾ। (ਅ) ਝਾੜਾ ਕਰੇ ਉਨੱਤੀਵੀਂ ਦਾ। [22]ਤੀਸਵੀਂ ਪੌੜੀ ਨਾਲ ਦੁੱਧ ਤੋਲ ਵਿਚ ਵਧਦਾ ਤੇ ਗਾੜ੍ਹਾ ਹੋ ਜਾਂਦਾ ਹੈ। [23]ਦੇਖੋ ਅਗਲੇ ਪੰਨੇ ਦਾ ਅੰਕ ੧।

ਨਿੱਤ ਜ਼ਰੀ ਚੌਤੀ ਪੜੈ ਚਾਲੀ ਚਾਲੀ [1]ਜਪੁ॥ ੧੪॥ [2]ਕਰਮ ਮਾਂਝ ਦਸ ਕੋ ਪੜੈ, ਅਰਥ ਮਾਂਹਿ ਵੀਹ ਪਾਠ। ਤੀਹ ਕਾਮਨਾ ਸੰਚਰਤਿ, ਚਾਲੀ ਮੁਕਤ ਸੁ ਰਾਠ[2] ॥੧੫॥ ਪੈਂਤੀ ਪੰਗਤ, ਛੱਤੀ ਗੜ੍ਹ, ਸੂਰ ਕਾਜ ਸੈਂਤੀਸ[3]। ਅਠੱਤੀ ਮਿਲਨੇ ਸਾਧ ਕੋ, ਕੈ ਨ੍ਰਿਪ ਪੈਰ ਅਸੀਸ[4]॥੧੬॥ ਉਨਤਾਲੀ ਤਨ ਦੇਵ ਕੋ[5],ਚਾਲੀ ਚਤੁਰਭੁਜ ਰੂਪ[6]।ਚਾਰ ਭਾਂਤ ਜਪ ਲਿਖਿਹੁਤੇ ਭੋਜਨਅਧੇ ਸਰੂਪ[7]॥੧੭॥ ਜਪ ਮਹਿੰਮਾ ਪੌੜੀ ਪੜੈ ਕਰਿਹੈ ਗੁਰ ਸਨ ਪ੍ਰੀਤ[8]। ਨਿਹਚਾ

[1](ਏਕੀ=) ਇਕੱਤੀਵੀਂ ਪੌੜੀ ਦੇ ਜਪ ਤੋਂ (ਛੇਕੇ=) ਕਦੇ ਲਹਿਣ ਕਦੇ ਚੜ੍ਹਨ ਵਾਲਾ (ਤਾਪ ਤੇ ਦੋ ਕੀ=) ਬੱਤੀਵੀਂ ਪੌੜੀ ਤੋਂ (ਭਾਗੇ ਤ੍ਰੈ=) ਤੇਈਆ ਭਜ ਜਾਂਦਾ ਹੈ, ਤੇ (ਤ੍ਰੈਤੇ=) ਤੇਤੀਵੀਂ ਦੇ ਪਾਠ ਨਾਲ ਇਕੋ ਜਿਹਾ ਚੜ੍ਹਿਆ ਰਹਿਣ ਵਾਲਾ (ਤਾਪ ਭੱਜ ਜਾਂਦਾ ਹੈ ਤੇ) ਜਿਸ ਨੂੰ ਰੋਜ਼ ਤਾਪ ਚੜ੍ਹਦਾ ਹੋਵੇ ਉਹ ਦੋਤੀਵੀਂ ਪੜ੍ਹੇ। (ਇਨ੍ਹਾਂ ਸਾਰਿਆਂ ਲਈ ਇਕ ਇਕ ਪੌੜੀ) ਚਾਲੀ ਚਾਲੀ ਵਾਰ ਪੜੈ। [2](ਪੌੜੀਆਂ ਦੇ ਪਾਠਾਂ ਦੀ ਗਿਣਤੀ ਦਾ ਆਮ ਨਿਯਮ ਦੱਸਦੇ ਹਨ) ਕਿ:—ਕਰਮ (ਪਰਥਾਇ ਜੋ ਪੌੜੀ ਕਹੀ ਹੈ ਉਸਦੇ) ੧੦ ਪਾਠ ਪੜੈ, ਅਰਥ (ਧਨ ਆਦਿਕ) ਲਈ (ਜੋ ਕਹੀ ਹੈ ਉਸ ਦੇ) ੨੦ ਪਾਠ ਤੇ ਕਾਮਨਾ ਪ੍ਰਾਪਤੀ ਲਈ (ਜੋ ਕਹੀ ਹੈ ਉਸ ਦੇ) ੩੦ ਪਾਠ ਤੇ ਸ੍ਰੇਸ਼ਟ ਮੁਕਤੀ ਲਈ (ਜੋ ਕਹੀ ਹੈ ਉਸ ਪੌੜੀ ਦੇ) ੪੦ ਪਾਠ ਕਰੇ। (ਅ) ਕਿਸੇ ਕਾਰਜ ਦੀ ਸਿੱਧੀ ਲਈ ੧੦ (ਪਾਠ ਪੂਰੇ ਜਪੁਜੀ ਦੇ ਕਰੇ),ਧਨ ਲਈ (੨੦ ਪਾਠ ਜਪੁਜੀ ਦੇ ਤੇ), (ਪੁਰਾਨ ਕਾਮਨਾ ਸੰਚਰਤ=) ਰਾਜ ਦੀ ਕਾਮਨਾ ਪੂਰਨ ਹੋਣ ਲਈ ੩੦ ਤੇ ਮੁਕਤੀ ਲਈ ੪੦ ਪਾਠ (ਜਪੁਜੀ ਦੇ ਕਰੇ)। [3]ਪੈਂਤੀਵੀਂ ਪੌੜੀ ਭਾਈਚਾਰੇ (ਵਿਚ ਮਾਨ ਲਈ, ਤੇ) ਛੱਤੀਵੀਂ ਕਿਲਾ (ਫਤੇ ਕਰਨ ਲਈ ਤੇ) ਸੈਂਤੀਵੀਂ ਸੂਰਮਗਤੀ ਦੇ ਕਾਰਜ ਲਈ। [4]ਯਾ ਰਾਜਦੁਆਰੇ ਅਸ਼ੀਰਵਾਦ ਦੇਣ ਵੇਲੇ। (ਅ) ਰਾਜ ਦੁਆਰੇ ਟਿਕਣ ਲਈ [ਆਸੀਸ=ਟਿਕਾਣਾ]। [5]ਦੇਵ ਰੂਪ ਹੋਣ ਲਈ। [6]ਵਿਸ਼ਨੂ ਰੂਪ ਹੋਣ ਲਈ। [7]ਅਧੇ ਸਰੂਪ ਹੋਣ ਲਈ ਭਾਵ ਕੇਵਲ ਮੁਕਤੀ ਲਈ ਚਾਰ ਤਰ੍ਹਾਂ ਨਾਲ (ਜਪੁਜੀ) ਸੇਵਨ ਕਰੇ:—ਜਪੇ, ਲਿਖੇ, ਹੋਮ ਕਰੇ ਤੇ ਭੋਜਨ ਦੇਵੇ ਭਾਵ ਜੱਗ ਕਰੇ। ਨੁਚਨਾ—ਸੋ ਸਾਖੀ ਵਾਲਾ ਇਵੇਂ ਵੀ ਮੰਤ੍ਰ ਸ਼ਾਸਤ੍ਰ ਦੀ ਵਿਧੀ ਹੀ ਗੁਰਮਤ ਵਿਚ ਪਾ ਰਿਹਾ ਹੈ। ਇਹ ਅਸੂਲ ਉਥੋਂ ਦਾ ਹੈ ਕਿ ਜਿਤਨਾ ਮੰਤ੍ਰ ਪੜੇ ਉਸਦਾ ਦਸਵਾਂ ਹਿੱਸਾ ਹੋਮ ਕਰੇ, ਜਿਤਨਾ ਹੋਮ ਕਰੇ ਉਸਦਾ ਦਸਵਾਂ ਹਿੱਸਾ ਜੱਗ ਕਰੇ ਅਰਥਾਤ ਭੋਜਨ ਦੇਵੇ। ਮੰਤ੍ਰ ਲਿਖਕੇ ਜਲ ਪ੍ਰਵਾਹ ਕਰ ਨੇ ਵੀ ਮੰਤ੍ਰ ਵਿਦਿਆ ਵਿਚ ਲਿਖੇ ਹਨ। (ਅ) ਚਾਰ ਭਾਂਤ ਜਪ ਤੋਂ ਜੇ ਚਾਰ ਢਾਣੀਆਂ ਵਲ ਇਸ਼ਾਰਾ ਕੋਈ ਖਿਆਲ ਕਰੇ ਤਾਂ ਓਹ ਵਿਸ਼ਾ ਅੱਗੇ ਅੰਕ ੨੭ ਵਿਚ ਆ ਜੰਮੇ ਆਵੇਗਾ। (ਏ) 'ਭੋਜਨ ਅਧੇ ਸਰੂਪ' ਦਾ ਕਈ ਗਿਆਨੀ ਅਰਥ ਲਾਉਂਦੇ ਹਨ ਕਿ:—ਜੇ ਲਿਖਕੇ ਜਪੁਜੀ ਨੂੰ ਭੋਜਨ ਵਿੱਚ ਰਖੇਗਾ ਤਾਂ ਭੋਜਨ ਅਧੇ ਸਰੂਪ ਹੋ ਜਾਏਗਾ। [8]ਜਪੁਜੀ ਦੀ ਪੌੜੀਆਂ ਦੀ ਜੋ ਮਹਿਮਾ (ਅਸਾਂ ਲਿਖੀ ਹੈ ਉਸਨੂੰ ਉਸ ਉਸ ਕਾਰਜ ਲਈ) ਪੜ੍ਹੇ ਗੁਰੂ ਨਾਲ ਪ੍ਰੀਤੀ ਧਾਰਨ ਕਰਕੇ। (ਅ) ਗਿਆਨੀ ਮਹਿਮਾ ਦੀ ਪੌੜੀ ਦਾ ਇਸ਼ਾਰਾ ਜਨਮ ਸਾਖੀ ਦੀ ਇਸ ਪੌੜੀ ਵੱਲ ਵੀ ਦਸਦੇ ਹਨ 'ਇਹ ਜੰਪੁ ਕਰਤੇ ਪੁਰਖ ਕਾ'।

ਜਾਂਕਾ ਗੁਰਨਿ ਮੈਂ ਹੋਇ ਸਫਲ ਤਿਹ ਰੀਤ ॥ ੨੮ ॥ [1]ਇਹ ਜਪ ਗੁਰ ਅਰਜਨ ਸਬਿਧਿ ਗੁਰ ਨਾਨਕ ਮੁਖ ਮੰਤ*। ਲਿਖਜੋ ਸੁ ਕਰ ਗੁਰ ਰਾਜ ਸਤਗੁਰ ਸਨਮੁਖਿ ਸੁਖ ਸੰਤ[†] ॥੨੯ ॥ ਸਭਿ ਸਾਧਨ ਪ੍ਰਗਟ ਕੀਏ ਨਹੀਂ ਦੁਸ਼ਟ ਕੋ ਦੇਹਿ[2]। ਫਲਹਿਂ ਸਿੱਖ ਪਰਤੀਤ ਤੇ[3] ਬਿੱਪ੍ਰਾਂ ਸਾਧ ਕੀ ਸੇਵ ॥ ੨੦ ॥ ਉਸਤਤਿ ਨਿੰਦਾ ਪਰਹਰੈ, ਕਲਹਿ ਈਰਖਾ ਮਾਨ। ਬੇਦ ਬਚਨ ਸਮ ਗੁਰ ਬਚਨ ਸਭਿ ਸੰਤਨ ਪਰਮਾਨ[4]॥੨੧॥ ਸ੍ਰੈਯਾ॥ ਜਪੁ ਜਾਪੁ ਕਿਯੇ[5] ਅਘ ਕੋਟ ਹਰੈ, ਨਿਤ ਦਾਨ ਵਧੈ, ਬੁਧਿ‡ ਸਾਰ ਧਰੈ।ਮਨ ਭਾਵ[6] ਵਧੈ ਸੁਖ ਕਾਮ ਸਧੈ[7], ਸੁਰਸਾਧਨ ਮੈਂ ਤਮ ਪੁੰਜ ਹਰੈ[8]।ਧਨ ਮੈਂ, ਤਨ ਮੈਂ, ਘਰ ਮੈਂ, ਸੁਤ ਮੈਂ, ਅਰੁ ਨਾਰਿ ਬਿਖੈ ਸਭਿ ਦੋਖ ਟਰੈ।ਜਿਹ ਪ੍ਰੀਤ ਨਹੀਂ, ਪਰਤੀਤ ਨਹੀਂ ਤਿਸ ਕੋ ਸਿਖ ਦੇਹਿ[9] ਸੁ ਦੋਖ ਕਰੈ§ ॥ ੨੨ ॥ ਜਿਸ ਕੀ ਬਿਧਿ ਏਹ ਕਹੀ ਗੁਰ ਪੂਰਨ[10] ਹੈ ਸਿਖ ਪ੍ਰਾਪਤ ਸਾਧਨ ਤੇ[11]। [12]ਸਭਿ ਪਾਠਨਿ ਗੀਤ

[1]ਇਹ ਜਪੁਜੀ ਗੁਰ ਨਾਨਕ ਦੇਵ ਜੀ (ਦੇ) ਮੁਖੋਂ (ਉਚਰਿਆ) ਮੰਤ੍ਰ ਹੈ ਤੇ ਗੁਰੂ ਅਰਜਨ ਜੀ (ਨੇ ਇਸਨੂੰ) ਵਿਧੀ ਸਣੇ (ਹੁਣ) ਪ੍ਰਗਟ ਕੀਤਾ ਹੈ ਤੇ ਗੁਰ ਰਾਜ (ਗੁਰੂ ਰਾਮਦਾਸ ਜੀ ਨੇ) ਹੱਥੀਂ ਲਿਖਿਆ (ਉਸ ਤੋਂ ਫੇਰ) ਸੰਤਾਂ ਦੇ ਸੁਖ ਲਈ ਸਤਿਗੁਰੂ ਸਨਮੁਖ (ਭਾਈ ਗੁਰਦਾਸ ਜੀ) ਨੇ (ਲਿਖਿਆ)ਸੀ।ਭਾਵ ਇਹ ਹੈ ਕਿ ਗੁਰੂ ਰਾਮਦਾਸ ਜੀ ਨੇ ਜਪੁਜੀ ਸਾਹਿਬ ਦੇ ਸ਼ੁੱਧ ਪਾਠ ਦੀ ਇਕ ਸੋਂਚੀ ਆਪ ਲਿਖੀ ਸੀ, ਭਾਈ ਗੁਰਦਾਸ ਜੀ ਨੇ ਲਿਖਤੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਚ ਜਪੁਜੀ ਦਾ ਉਤਾਰਾ ਉਸ ਤੋਂ ਕੀਤਾ। ਉਸਤੋਂ ਹੋਏ ਕਈ ਉਤਾਰਿਆਂ ਵਿਚ ਐਉਂ ਲਿਖਿਆ ਹੈ— 'ਜਪੁ ਗੁਰੂ ਰਾਮਦਾਸ ਜੀਉ ਕੇ ਨਕਲ ਕਾ ਨਕਲ ਥਾ ਤਿਸ ਕੀ ਨਕਲ।' (ਇਹ ਪਾਠ ਬਾਬਾ ਜੀ ਦੀ ਇਕ ਥੋੜ ਸੰਮਤ ੧੭੩੬ ਅੱਸੂ ਸੁਦੀ ੩ ਦੀ ਲਿਖੀ ਹੋਈ ਵਿਚੋਂ ਹੈ)। ਜਿੰਨੀਵੀਂ ਨਕਲ ਹੁੰਦੀ ਹੈ ਉਨੀ ਵੇਰ 'ਨਕਲ' ਲਿਖਿਆ ਹੁੰਦਾ ਹੈ। (ਅ) ਜੋ ਸੰਤ ਗੁਰੂ ਸਨਮੁਖ ਹੋਕੇ ਪਾਠ ਕਰਦਾ ਹੈ ਸੁਖ ਪਾਉਂਦਾ ਹੈ। (ਏ) ਕਈ ਗਯਾਨੀ ਸਤਿਗੁਰ ਦੀ ਥਾਂ ਸੁਤਗੁਰ ਪਾਠ ਪੜ੍ਹਕੇ ਇਸ ਦਾ ਅਰਥ ਗੁਰੂ ਅਰਜਨਦੇਵ ਜੀ ਕਰਦੇ ਹਨ ਕਿ ਉਨ੍ਹਾਂ ਨੇ ਭਾਈ ਗੁਰਦਾਸ ਜੀ ਤੋਂ ਲਿਖਵਾਇਆ। [2]ਭਾਵ (ਪ੍ਰਯੋਜਨ ਸਿੱਧੀ ਲਈ) ਸਾਰੇ ਸਾਧਨ (ਅਸਾਂ ਏਥੇ) ਪ੍ਰਗਟ ਕੀਤੇ ਹਨ ਏਹ ਦੁਸ਼ਟਾਂ ਨੂੰ ਨਹੀਂ ਦੱਸਣੇ। [3]ਸਿੱਖ ਦੇ ਭਰੋਸੇ ਨਾਲ (ਸਾਧਨ) ਫਲਨਗੇ। [4]ਚੰਗੀ ਤਰ੍ਹਾਂ ਮੰਨਦੇ ਹਨ। [5]ਜਪੁਜੀ ਦੇ ਜਾਪ ਕੀਤਿਆਂ। [6]ਪ੍ਰੇਮ। [7]ਸੁਖ ਦੀਆਂ ਕਾਮਨਾਂ ਸਿੱਧ ਹੁੰਦੀਆਂ ਹਨ। [8]ਦੇਵੀ ਗੁਣਾਂ ਯਾ ਦੈਵੀ ਸਾਧਨਾਂ ਵਿਚ ਸਾਰਾ ਅੰਞਾਨ ਨਾਸ਼ ਕਰੇਗਾ। [9]ਭਾਵ ਜੋ ਸਿੱਖ ਇਹ ਵਿਧੀ ਦੱਸ ਦੇਵੇਗਾ। [10]ਪੂਰੇ ਗੁਰੂ ਨੇ ਕਹੀ ਹੈ। [11]ਸਿੱਖ ਨੂੰ ਪ੍ਰਾਪਤ ਹੁੰਦੀ ਹੈ ਸਾਧਨ ਕਰਨ ਤੇ। [12]ਦੇਖੋ ਅਗਲਾ ਸਫਾ ਅੰਕ ੧।

*ਪਾਃ—ਸੁਖ ਮੰਤ। †ਪਾ.—ਏਥੇ ਇਕ ਗਿਆਨੀ ਜੀ ਦੇ ਨੁਸਖੇ ਵਿਚ ਪਾਠ 'ਸਿੰਘ' ਵੀ ਦੇਖਣ ਵਿਚ ਆਯਾ ਹੈ। ‡ਪਾਃ—ਮਤ। §ਇਸੇ ਸਾਖੀ ਦਾ ਪਾਠ ਹੈ:— ਨਹਿ ਪ੍ਰੀਤ ਕਰੈ ਵਿਸ਼ਵਾਸ ਨਹੀਂ ਜਹਿ ਤਾਹਿਕੋ ਦੇਇ ਸੋ ਦੋਖ ਕਰੈ।

ਖੜਿਗਨ ਤੇ ਉਪਜਨੋ ਫਲ ਕੋ ਤਤਜੋਗਨ ਤੇ। ਤਿਮ ਸਾਧਨ ਸਿੱਧ ਸੁਚੇਤ ਭਲੀ ਬਿਧਿ ਕਾਜ ਸਰੇ ਸੁਖ ਭੋਗਨ ਤੇ[1]।ਸਭਿ ਸਿੱਧ ਕੀਏ ਗੁਰ ਭੇਟ ਦੀਏ ਇਹ ਬੀਜ* ਧਰੇ ਗੁਰ ਮੋਦਨ ਤੋਂ[2] ॥੨੩॥ ਦੋਹਰਾ ॥ ਗੁਰ ਨਾਨਕ ਕਰੁਨਾ ਕਰੀ ਪੰਥ ਬਤਾਯੋ ਸਿੱਖ। ਗੁਰ ਅਰਜਨ ਬਰਨਨ ਕਰੀ ਅਰਥ ਖ਼ਸਾਤਿ ਭਾ ਲਿੱਖ[3]†॥੨੪॥[4] ਸੁਪਨਿ ਬਾਤ ਪਰਗਟ ਕਰੀ ਸਤਿਗੁਰ ਪੂਰਨ ਖ਼ਸਾਤ। ਇਹਾਂ ਅਰਥ ਬਿਦਤਾਇ ਸੋ ਲਿਖਨੋ ਜੁ ਸਿੱਖ ਸੁਹਾਤ[5]‡ ॥ ੨੫ ॥ ਪਾਠਕ ਪਰ ਪੂਰਨਕ੍ਰਿਪਾ ਅਰਜਨ ਗੁਰੂ ਪ੍ਰਤਾਪ[6]।ਦੇਖਿ, ਪੜ੍ਹੇ,ਦੇ ਲਿਖ, ਸੁਨੇ ਕਰਿ ਪੂਜਾ, ਗੁਰ ਜਾਪ[7] ॥ ੨੬ ॥ ਕਲਜੁਗ ਮੈਂ ਚਹੁ ਬਰਣ ਕੋ ਚਾਰ ਭਾਂਤ ਕਾ ਜਾਪ§। ਪਰਾ, ਮੱਧਮਾ, ਵੇਦ ਕਹਿ ਪੱਸ਼ਯੰਤੀ ਜਿਸ ਮਾਪ ॥ ੨੭ ॥ ਬੈਖਰੀ ਚਾਰੇ ਥਾਨ ਮਹਿੰ ਤਨ ਮੈਂ ਕਰਿ ਹੋ ਵਾਸ। ਪ੍ਰਗਟ ਹੋਤ ਮੁਖ ਮਹਿੰ ਵਸਹਿ

---

[1](ਜਿਵੇਂ) ਛੇ ਨਿਯਮ ਧਾਰਨ ਕਰਕੇ ਵੇਦ ਦੇ ਪਾਠ (ਤੇ ਜਿਵੇਂ ਛੇ ਕਰਮਾਂ ਨਾਲ) ਜੋੜ ਕਰਨ ਤੇ ਤੱਤ ਰੂਪੀ ਫਲ ਪ੍ਰਾਪਤ ਹੁੰਦਾ ਹੈ, ਤਿਵੇਂ (ਜਪੁਜੀ ਦਾ) ਸਾਧਨ ਸੁਚੇਤ ਹੋਕੇ ਸਿਧੀ ਸਹਿਤ ਭਲੀਤਰ੍ਹਾਂ ਨਾਲ ਕਰਨੇ ਤੇ ਸਿੱਧੀ ਪ੍ਰਾਪਤ ਹੁੰਦੀ ਹੈ, ਕਾਜ ਸੰਵਰਦੇ ਹਨ ਤੇ ਸੁਖਾਂ ਦੇ ਭੋਗ ਮਿਲਦੇ ਹਨ। (ਅ) ਜਿਵੇਂ ਸਾਰੇ ਗੀਤਾਂ ਖੱਟ ਸ਼ਾਸਤ੍ਰਾਂ ਯਾ ਵੇਦਾਂ ਦੇ ਛੇ ਅੰਗਾਂ (ਦੇ ਵੀਚਾਰਨ) ਤੇ ਤੱਤ ਜੋਗ ਦੇ ਕਰਨ ਤੇ ਜੋ ਫਲ ਹੁੰਦਾ ਹੈ। [2]ਇਹ ਜੋ ਬੀਜ ਧਰੇ ਹਨ ਗੁਰੂ ਭੇਟਾ ਦਿੱਤਿਆਂ ਤੇ ਗੁਰੂ ਦੇ ਪ੍ਰਸੰਨ ਹੋਇਆਂ ਸਭ ਸਿੱਧ ਕੀਤੇ (ਜਾਣ ਲਓ)। [3]ਇਸ ਤੁਕ ਦਾ ਭਾਵ ਅਗਲੀਆਂ ਦੋ ਤੁਕਾਂ ਵਿਚ ਹੈ। [ਖ਼ਸਾਤ ਭਾ ਲਿੱਖ=ਪ੍ਰਗਟ ਹੋਇਆ ਅਰਥ ਲਿਖਿਆ ਗਿਆ]। [4]ਸਤਿਗੁਰ ਪੂਰਨ ਅਨੁਭਵ ਵਾਲੇ ਨੇ ਜੋ ਸੁਪਨੇ ਵਿਚ ਬਾਤ ਪ੍ਰਗਟ ਕੀਤੀ ਸੀ ਓਸੇ ਦਾ ਅਰਥ ਏਵੇਂ ਪ੍ਰਗਟ ਕਰਕੇ ਲਿਖਿਆ ਹੈ ਜੋ ਸਿੱਖਾਂ ਨੂੰ ਸੁਹਾਉਂਦਾ ਹੈ। [5]ਗੁਰੂ ਅਰਜਨ ਦੇ ਪ੍ਰਤਾਪ ਕਰਕੇ (ਉਸ) ਪਾਠਕ ਤੇ ਪੂਰਨ ਕ੍ਰਿਪਾ ਹੈ ਜੋ...। [6] ਗੁਰ ਜਾਪ=ਗੁਰੂ (ਕ੍ਰਿਤ) ਜਪੁਜੀ ਸਾਹਿਬ ਨੂੰ (ਚਾਰ ਤਰ੍ਹਾਂ ਵਿਚੋਂ ਕਿਸੇ ਤਰ੍ਹਾਂ ਨਾਲ ਸੋਚਦਾ ਹੈ ਯਥਾ:–) (੧ ਦੇਖ ਕਰ ਪੂਜਾ=) ਦਰਸ਼ਨ ਕਰਕੇ ਪੂਜਨ ਕਰਦਾ ਹੈ, (੨) ਪੜ੍ਹਦਾ ਹੈ, (੩) (ਪਾਠ) ਸੁਣਦਾ ਹੈ, (੪) ਲਿਖਕੇ (ਦੂਜਿਆਂ ਨੂੰ ਗੁਟਕੇ) ਦੇਂਦਾ ਹੈ।

*ਪਾ:–ਬੀਚ। †ਸੋ ਸਾ: ਪਾ:–ਸਿੱਖ। ‡ਅੰਸੂ ੨੭ ਦੇ ਅੰਕ ੩੫ ਵਿਚ ਦੱਸਿਆ ਹੈ ਕਿ ਦਸਮੇਂ ਗੁਰੂ ਜੀ ਨੇ ਅੱਗੋ ਆਉਣ ਵਾਲੀ ਗਲ ਕਹੀ ਤੇ ਲਿਖਾਰੀਆਂ ਨੇ ਲਿਖ ਲਈ। ਪਰ ਇਸ ਅੰਸੂ ੨੮ ਦੇ ਅੰਕ ੨੪ ਤੋਂ ਮਲੂਮ ਹੁੰਦਾ ਹੈ ਕਿ ਪੰਡਤ ਬ੍ਰਿਜ ਲਾਲ ਲਿਖਾਰੀਆਂ ਦੇ ਲਿਖ ਲੈਣ ਬਾਦ ਫਿਰ ਬੋਲਦਾ ਹੈ ਕਿ ਗੁਰੂ ਨਾਨਕ ਜੀ ਨੇ ਮੇਹਰ ਕਰਕੇ ਰਾਹ ਟੋਰਿਆ ਤੇ ਇਸ ਜਪ ਪਾਠ ਦੀ ਗੁਰੂ ਅਰਜਨ ਜੀ ਨੇ ਮੈਨੂੰ ਉਹ ਬਿਧੀ ਸੁਪਨੇ ਵਿਚ ਪ੍ਰਗਟ ਕੀਤੀ। ਮੈਂ ਸੁਪਨੇ ਦੇ ਅਰਥ ਦਸਮੇਂ ਪਾਤਸ਼ਾਹ ਨੇ ਖੁਹਲਕੇ ਦੱਸੇ ਹਨ ਜੋ ਲਿਖਾਰੀਆਂ ਲਿਖ ਲਏ ਹਨ ਆਦਿ। §ਇਥਾਂ ਤੋਂ ਅਗਲੀਆਂ ਤੁਕਾਂ ਦੇ ਪਾਠ ਸੋ ਸਾਖੀ ਦੇ ਨੁਸਖਿਆਂ ਨਾਲ ਰਤਾ ਰਤਾ ਫ਼ਰਕ ਰਖਦੇ ਹਨ,ਭਾਵ ਇਕੋ ਹੈ।

ਸਭਿ ਨਰ ਕਰਤਿ ਪ੍ਰਕਾਸ਼[1] ॥ ੨੯ ॥ ਨਾਭੀ ਪਹਿਲੀ[2], ਰਿਦੈ ਦੂਇ[3], ਕੰਠ ਤ੍ਰਿਤੀ[4], ਮੁਖ ਬੋਲ[5]*ਜਿਉ ਕਿਉਂ ਪਠ ਵਲ ਅਧਿਕ ਹੁਇ ਇਹੀ ਜਾਪ ਕੋ ਮੋਲ[6] ॥੨੯॥ ਜਾਪ ਅਜਪਾ ਜਪ ਪਠਹੁ ਦਿਜਬਰ ਕੁਲ ਨੰਦ ਨੰਦ ਗੁਰ ਅਰਜਨ ਢਿਗ ਦਾਸ ਕੋ ਪਾਇਓ ਪਰਮਾਨੰਦ[7] ॥੩੦॥ਚੌਪਈ॥ ਇਸ ਬਿਧਿ ਪੰਡਤਿ ਪਿੰਡੀ ਲਾਲ। ਬਿਧੀਚੰਦ, ਨੰਦ ਲਾਲ, ਗੁਪਾਲਖਾਨ ਚੰਦ, ਅਰੁ ਆਲਮਸ਼ਾਹੁ। ਸਾਧ ਮਦਨ ਗਿਰ ਸੁਨਤਿ ਉਮਾਹੁ[8] ॥੩੧॥ਦੋਹਰਾ॥ [9]ਮਾਨਜੋ ਗੁਰ ਤੇ ਰਾਤ ਕੋ ਉਡਜੋ ਵਿਹੰਗਮ ਭਾਂਤਿ।ਭੇਟਜੋ ਪੁਰਖ ਪੂਰਨ ਤਹਾਂ ਪੂਛਜੋ ਪੁਨ ਕੋ ਸ਼ਾਂਤਿ ॥੩੨॥ ਤੀਨ ਵਾਰ ਗੁਰ ਇਵ ਕਹੀ 'ਇਹ ਜਪੁ ਰਤਨ ਅਮੋਲ।ਜਾਂਤੇ ਮੁਝ ਕੌ ਭੇਟਿਓ ਇਹੀ ਅੰਤਕੋ ਚੋਲ[10] ॥੩੩॥ਏਕੋਓਂਕਾਰ ਕਹੁ

[1]ਭਾਵ ਸਾਰੇ ਜਿਸ ਨੂੰ ਬੋਲਦੇ ਹਨ। [2]ਭਾਵ ਨਾਭੀ ਵਿਚ ਪਰਾ। [3]ਰਿਦੇ ਵਿਚ ਮੱਧਮਾ। [4]ਕੰਠ ਵਿਚ ਪਸ਼ੰਤੀ। [5]ਮੁਖੋਂ ਬੋਲਣ ਵਿਚ ਬੈਖਰੀ। [6]ਮੂਲ। [7](ਫਿਰ ਬ੍ਰਿਜਲਾਲ ਹੀ ਕਹਿੰਦਾ ਹੈ) ਕਿ ਦਾਸ ਨੇ ਗੁਰੂ ਅਰਜਨ ਜੀ ਪਾਸੋਂ ਬੜਾ ਅਨੰਦ ਪਾਇਆ ਤੇ ਉਨ੍ਹਾਂ ਨੇ ਮੈਨੂੰ ਕਿਹਾ ਕਿ ਹੇ ਬ੍ਰਿਜਲਾਲ ਜਪ ਦਾ ਅਜਪਾ ਪਾਠ ਕਰਿਆ ਕਰੋ। [ਨੰਦ ਦਾ ਨੰਦ ਹੈ ਕ੍ਰਿਸ਼ਨ। ਕ੍ਰਿਸ਼ਨ ਦਾ ਇਕ ਨਾਮ ਹੈ ਬ੍ਰਿਜਲਾਲ, ਇਸ ਕਰਕੇ ਨੰਦ ਨੰਦ ਦਾ ਅਰਥ ਹੈ। ਬ੍ਰਿਜਲਾਲ]। [8]ਦੂਣ ਚੌਪਈ ੩੧ ਵਿਚ ਸੋ ਸਾਖੀ ਦੇ ਕਰਤਾ ਦੀ ਕਵਜੋਕਤੀ ਹੈ ਕਿ ਮਦਨ ਗਿਰ ਆਦਿਕ ਸਾਰੇ ਸੁਣਕੇ ਪ੍ਰਸੰਨ ਹੋਏ। [9]ਦੂਣ ਵੇਰ ਬ੍ਰਿਜਲਾਲ ਸਭਾ ਵਿਚ ਬੋਲਦਾ ਹੈ, ਕਿ ਮੈਂ ਰਾਤ ਨੂੰ (ਸੁਪਨੇ ਵਿਚ) ਜਦ ਪੰਛੀ ਵਾਂਙੂ ਉੱਡਕੇ ਗਿਆ (ਸਾਂ ਤਾਂ ਹੁਣ ਤਕ ਦੱਸਾ ਗਲ ਬਾਤ) ਗੁਰੂ (ਅਰਜਨ ਦੇਵ) ਤੋਂ (ਸੁਣਕੇ) ਮੰਨ ਲਈ। (ਅ) 'ਮਾਨਜੋ.....'=ਪਿੰਡੀ ਲਾਲ ਆਦਿਕਾਂ ਨੇ ਖੁਸ਼ੀ ਨਾਲ ਮੰਨ ਲਿਆ ਜੋ ਗੁਰੂ ਅਰਜਨ ਜੀ ਨੇ ਬ੍ਰਿਜ ਲਾਲ ਨੂੰ ਸੁਪਨੇ ਵਿਚ ਕਿਹਾ ਸੀ ਕਿ ਜਦੋਂ ਉਹ ਰਾਤ ਨੂੰ ਪੰਛੀ ਵਾਂਙ ਉਡਿਆ ਸੀ:—ਕਿ ਓਥੇ ਮੈਂ ਪੂਰਨ ਪੁਰਖ (ਗੁਰ ਅਰਜਨ ਦੇਵ ਜੀ ਨੂੰ ਜਦ) ਮਿਲਿਆ ਸਾਂ, ਉਹਨਾਂ ਤੋਂ ਮੈਂ (ਮੁੜ) ਪੁੱਛਿਆ ਸੀ ਕਿ ਸ਼ਾਂਤ ਹੋਣ (ਮਰਣ ਵੇਲੇ) ਕੋਣ (ਪਾਠ ਕੀਤਾ ਜਾਵੇ ? ਤਾਂ) ਤਿੰਨ ਵਾਰ ਗੁਰੂ ਜੀ ਨੇ ਇਉਂ ਕਿਹਾ ਕਿ ਇਹ ਜਪੁ ਅਮੋਲਕ ਰਤਨ ਹੈ ਇਸੇ ਨਾਲ ਤੂੰਸੀਂ ਮੈਨੂੰ ਆ ਮਿਲੋਗੇ, (ਤੇਰਾ) ਅੰਤ ਦਾ ਚੋਲਾ ਇਹੀ ਹੈ, ਭਾਵ ਇਹ ਤੇਰਾ ਆਖਰੀ ਜਨਮ ਹੈ। (ਅ) ਅੰਤ ਕੋ ਚੋਲ=ਸਰੀਰ ਦੇ ਅੰਤ ਵੇਲੇ ਇਹ (ਪਾਠ ਕਰਨਾ)।

*ਅੰਕ ੨੭ ਵਿਚ ਦਿਤਾ ਚਾਰ ਬਾਣੀਆਂ ਦਾ ਕ੍ਰਮ ਤੇ ਉਸ ਅਨੁਸਾਰ ਅੰਕ ੨੯ ਵਿਚ ਦਿਤੀ ਥਾਵਾਂ ਦੀ ਵੰਡ ਵਿਚ ਕ੍ਰਮ ਭੰਗ ਦੂਸ਼ਣ ਹੈ, ਕਵੀ ਜੀ ਨੇ ਕੇਵਲ ਸੋ ਸਾਖੀ ਦਾ ਉਤਾਰਾ ਕੀਤਾ ਹੈ। ਸ਼ੁਧ ਵੇਰਵਾ ਐਉਂ ਹੈ:—

'ਪਰਾ ਨਾਭੌ ਤੁ ਪਸ਼ਯੰਤੀ ਹ੍ਰਿਦਿ ਦੇਸ਼ੇ ਪਰਿ ਕਲਪਤਃ
ਮੱਧਮਾ ਕੰਠ ਦੇਸ਼ੇਚ ਵੈਖ੍ਰਰੀ ਰਸਨਾਗ੍ਰਤਾ।'

ਸ਼ਾਸਤ੍ਰਕਾਰਾਂ ਨੇ ਚਾਰ ਬਾਣੀਆਂ ਤੇ ਚਾਰ ਥਾਉਂ ਉਹਨਾਂ ਦੇ ਮੰਨੇ ਹਨ; ਵੇਰਵਾ ਇਸ ਸ਼ਲੋਕ ਵਿਚ ਹੈ ਤੇ ਭਾਵ ਇਸ ਪ੍ਰਕਾਰ ਹੈ—ਨਾਭੀ ਤੋਂ ਉਠਣ ਵਾਲੀ ਦਾ ਨਾਉਂ 'ਪਰਾ' ਤੇ ਉਥੋਂ ਉੱਠਕੇ ਹ੍ਰਿਦਯ ਵਿਚ ਆਈ ਦਾ ਨਾਉਂ 'ਪਸ਼ੰਤੀ' ਮੰਨਿਆ ਹੈ, ਹ੍ਰਿਦਯ ਤੋਂ ਉਠ

[ਅਗਲੇ ਪੰਨੇ ਵੇਖੋ ਅਗਲੇ ਪੰਨੇ ਦੇ ਹੇਠ]

ਪੁਨ ਸਤਿਗੁਰੂ ਪ੍ਰਸਾਦਿਸੱਤਿਨਾਮਕਰਤਾਪੁਰਖਜਪਹਿ ਜਾਪ ਅਹਿਲਾਦ[1] ॥੩੪॥[2]ਜਪੇ ਜਾਪ ਤਨਤਾਪ ਖਪੁ ਆਰਥਲਾ ਵਧ ਜਾਇ। ਕਰਹਿ ਕਾਮਨਾ ਜਥਾ ਉਰ ਤਥਾ ਜਾਪ ਤੇ ਪਾਇ ॥ ੩੫ ॥ ਨਾਰੀ ਸੁਤ ਕੇ ਕਾਰਨੇ ਅੱਖਰ ਜਪ ਅਰਧੈਨ[3]। ਸਕਲ ਕਾਮ ਸਾਧਨ ਸਿਧੈ[4],ਸਾਧਕਸੁਖ ਬਹੁ ਚੈਨ॥੩੬॥

[5]ਸਲੋਕ ॥ ਛੁਡੰ ਪ੍ਰਭਾਤੇ ਸੂਰਥੋ ਚ ਮੱਧਜੇ ਕਾਮੇ ਪਰਾਹਨੇ ਮੋਖਜੋਚ ਸਿਧਜੇ।
ਮੋਹਨ ਪ੍ਰਦੋਖੇ ਵਸਤੋਕ ਯਾਮੇ ਰਿਪੁਦਘਾਤੇ ਰਜੰਨਜਰਧ ਥੀਤੇ । ਮੁਕਤੀ
ਪਰਾਯਣੇ ਪ੍ਰਹਰੇਚ ਸ਼ੇਖੇ ਸੂਰਜੋਦਏਚ ਕਿੰਨੇਵ ਸਿੱਧਯੰ। ਇਦੰ ਫਲੰ ਵੈ
ਵਿਰਚਤੰ ਦਿਜੇ ਨੈ ਸ਼੍ਰੀ ਗੁਰੂ ਕਰੰ ਸ਼੍ਰੀ ਕੇਸ਼ਵੇ ਨਾਂ[6] ॥

[1]ਪਿਛੇ ਆਏ ਮੂਲ ਮੰਤ੍ਰ ਦੇ ਜਾਪ ਵਿਚ ਕੋਈ ਭੁਲੇਵਾਂ ਨਾ ਰਹਿ ਜਾਏ ਏਹ ਦੱਸਦੇ ਹਨ ਆਦਿ ਅੰਤ ਵਿਚ ਜਿਸ ਮੂਲ ਮੰਤ੍ਰ ਦੇ 'ੴ' ਤੇ 'ਗੁਰਪ੍ਰਸਾਦਿ' ਹੈ ਤੇ ਵਿਚਾਲੇ 'ਸਤਿਨਾਮ ਕਰਤਾ ਪੁਰਖ' ਆਦਿਕ ਪਾਠ ਹੈ। (ਇਸ ਸਾਰੇ ਮੂਲ ਮੰਤ੍ਰ) ਦਾ ਜਪ ਜੋ ਜਪੇਗਾ ਆਨੰਦ (ਨੂੰ ਪ੍ਰਾਪਤ ਹੋਵੇਗਾ। ਮੂਲ ਮੰਤ੍ਰ ਦਾ ਰੂਪ ਇਹ ਹੈ:–) ੧ ਓ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ। ਦੇਖੋ ਅੰਸੂ ੨੭ ਅੰਕ ੪੨ ਤੋਂ ਅੱਗੇ। [2]ਹੁਣ ਸੋ ਸਾਖੀ ਦੇ ਕਰਤਾ ਦੀ ਕਵਜੋਕਤੀ ਟੁਰਦੀ ਹੈ:–[3]ਪੁਤ੍ਰ ਨਮਿਤ ਇਸਤ੍ਰੀ ਇਨ੍ਹਾਂ ਹੀ ਅਖਰਾਂ ਦਾ ਜਾਪ ਕਰੇ ਉਸ ਨੂੰ ਆਧਾਨ ਹੋ ਜਾਏਗਾ। [ਸੰਸਃ, ਆਧਾਨ=ਗਰਭ। ਅਧਦੇਨ=ਬੁਲ੍ਹਾਂ ਨਾਲ]। [4](ਜਪੁਜੀ ਸਾਹਿਬ ਦੇ) ਸਾਧਨ ਨਾਲ ਸਭ ਕਾਮਨਾ ਸਿੱਧ ਹੋਣਗੀਆਂ। [5]ਇਸ ਸ਼ਲੋਕ ਦਾ ਸ਼ੁੱਧ ਪਾਠ ਐਉਂਕੁ ਦਾ ਹੈ:–

ਸ਼ੁਭੰ ਪ੍ਰਭਾਤੇ ਸੂਰਥੋਚ ਮਧਜਮੇ, ਕਾਮਜੇ ਪਰਾਹ੍ਨੇ ਖਲੁ ਮੋਕਸ਼ ਸਿਧ੍ਹੈ,
ਮੋਹਨ ਪ੍ਰਦੋਖੇ ਵਸ੍ਤੋਕ ਯਾਮੇ, ਰਿਪੁਦਘਾਤੇ ਹਿ ਰਜਨਜਰਧ ਵੀਤੇ,
ਮੁਕ੍ਤਿ ਪਰਾਯਣੇ ਪ੍ਰਹਰੇਚ ਸ਼ੇਖੇ, ਸੂਰਜੋਦਜੇਚ ਕਿੰ ਨੈਵ ਸਿਧ੍ਹ੍ਯੇਨ੍,
ਇਦੰ ਫਲੰ ਵੈ ਰਚਿਤੰ ਦ੍ਵਿਜੇਨ ਸ਼੍ਰੀ ਗੁਰੂ ਕਰੰ ਹਿ ਸ਼੍ਰੀ ਕੇਸ਼ੋਨ॥

ਅਰਥ–ਪ੍ਰਭਾਤ ਨੂੰ ਤਾਂ (ਜਪੁ ਪਾਠ ਵੈਸੇ ਹੀ) ਠੀਕ ਹੈ, ਪਰ ਜੇ ਕਿਸੇ ਕਾਰਜ ਸਿੱਧੀ ਲਈ ਕਰਨਾ ਹੋਵੇ ਤਾਂ ਐਉਂ ਕਰੇ), ਆਪਣੇ ਸ੍ਵਾਰਥ ਲਈ ਦੁਪਹਿਰੇ, ਕਾਮਨਾ ਤੇ ਮੁਕਤੀ ਦੀ ਸਿੱਧੀ ਲਈ ਨਿਸ਼ਚੇ ਕਰਕੇ ਦੁਪਹਿਰ ਤੋਂ ਪਿੱਛੇ, ਮੋਹਨ ਕਰਨ ਵਾਸਤੇ ਸ਼ਾਮਾਂ ਵੇਲੇ, ਕਿਸੇ (ਗੁਪਤ) ਵਸਤੂ ਲਈ ਪਹਿਰ ਰਾਤ ਬੀਤਿਆਂ, ਵੈਰੀਆਂ ਦੇ ਨਾਸ਼ ਲਈ ਅੱਧੀ ਰਾਤ, ਮੁਕਤੀ ਦੇ ਆਸਰੇ ਹੋਣ ਲਈ ਪਹਿਰ ਰਾਤ ਬਾਕੀ ਰਹੇ ਵੇਲੇ, ਸੂਰਜ ਉਦੇ ਹੋਣ ਵੇਲੇ ਕੀਹ ਸਿਧ ਨਹੀਂ ਹੋ ਸਕਦਾ (ਭਾਵ ਸਾਰੀਆਂ ਗਲਾਂ ਵਾਸਤੇ ਸੂਰਜੋਦਯ)। ਸ਼੍ਰੀ ਗੁਰੂ ਜੀ ਦੀ ਕੀਤੀ ਹੋਈ (ਬਾਣੀ ਜਪੁਜੀ) ਦਾ ਇਹ ਫਲ ਬ੍ਰਾਹਮਣ ਬ੍ਰਿਜਲਾਲ ਨੇ ਰਚਿਆ ਹੈ। ['ਸ਼੍ਰੀ ਕੇਸ਼ਵ' ਨਾਮ 'ਕ੍ਰਿਸ਼ਨ' ਜੀ ਦਾ ਹੈ ਤੇ 'ਬ੍ਰਿਜਲਾਲ' ਨਾਮ ਬੀ 'ਕ੍ਰਿਸ਼ਨ' ਦਾ ਹੈ ਇਸ ਕਰਕੇ 'ਸ਼੍ਰੀ ਕੇਸ਼ਵ' ਦਾ ਮਤਲਬ 'ਬ੍ਰਿਜਲਾਲ' ਹੈ]।

[6](ਵਿਛੋੜੇ ਪੰਨੇ ਦੀ ਆਖੀ ਟੁਕ)

ਕੰਠ ਆਈ ਦਾ ਨਾਮ 'ਮਧਮਾ' ਤੇ ਕੰਠ ਤੋਂ ਉੱਠ ਉਚਾਰੀ ਗਈ ਦਾ ਨਾਮ 'ਵੈਖਰੀ' ਹੈ। ਪੂਰਾ ਬਾਣੀ ਮੂਲਾਧਾਰ ਤੋਂ ਨਿਕਲੀ ਹੋਈ ਬੀ ਲਿਖਦੇ ਹੈਨ।

ਦੋਹਰਾ॥ਸ਼੍ਰੀ ਗੁਰੁ ਅਰਜਨ ਬਚਨ ਜਬਿ ਸੁਨਸੋ ਸਿੱਖ ਸੁਖਦਾਇ*।ਤਾਂਦਿਨ ਤੇ ਘਰ ਸੁਰਪੜੈ† ਮਿਟਸੋ ਦੂਖਕੋ ਭਾਇ[1]॥੩੭॥ ਅਥ ਸੁਨੀਏ ਇਕ ਜਪ ਪੜੈ ਸਤਿਗੁਰ ਸਿੱਖਕੇਸੰਗ[2]।ਭੁਗਤ ਮੁਕਤਿ ਬਖਸ਼ੀ ਗੁਰੂ ਦਰਗਹਿ ਜਾਹਿ ਨਿਸੰਗ ॥੩੮॥ ਸਭਿ ਪ੍ਰਸੰਗ ਕੇ ਅੰਤ ਮਹਿੰ ਕਹਿੰ ਦਸਮੇ ਪਤਸ਼ਾਹੁ। ਕਰਸੋ ਨੇਮ ਨਿਤ ਜਪ ਪੜੈ ਸਭਿ ਬਧ ਲਗ ਨਿਰਬਾਹੁ[3] ॥ ੩੯॥ ਆਤਮ ਦਰਸੀ ਕੀ ਗਤੀ ਪ੍ਰਾਪਤਿ ਤਿਸ ਕੋ ਹੋਇ। ਰਹੈ ਸੰਗ ਤਿਹ ਸਤਿਗੁਰੂ ਪਾਇ ਸਹਾਇਕ ਸੋਇ[4]‡ ॥੪੦॥ ਜਿਉਂ ਧੈਨੋ ਕੀ ਧੈਨੁ ਕੋ ਠਾਕਰ ਚਾਰੇ ਨਿੱਤ। ਕਰਿ ਪ੍ਰਤੀਤ ਨਿਤ ਜਪ[5]ਪੜੈ ਤਿਮ ਤਿਹ ਸਤਿਗੁਰ ਮਿੱਤ§॥੪੧॥¶ ਪੜੈ ਸੁਨੈ ਚਿਤ ਲਾਇਕੈ ਜੋ ਲਿਖਿ ਦੇਯ ਸਪ੍ਰੀਤ।ਮਨ ਚਿੰਤਤਿ ਫਲ ਪਾਇਕੈ[6] ਤਰਿ ਹੈ ਸੁਖ ਭੈ ਭੀਤ[7] ॥੪੨॥ ਭੋਟਾ ਕਰਿ ਉਪਦੇਸ਼ ਗੁਰ ਤਬੀ ਫਲੈ ਗੁਰ ਸਿੱਖ[8] । ਜਥਾ ਸ਼ਕਤਿ ਜਪ ਕੋ ਜਪੈ ਸਿੱਧ ਹੋਇ ਗੁਰਮੁੱਖ ॥੪੩॥ [9]ਆਦਿ

---

[1]ਭਾਵ ਜਿਸ ਨੂੰ ਭੂਤ ਲਗਾ ਪਿੱਛੇ ਕਿਹਾ ਸੀ ਉਹ ਓਸ ਦਿਨ ਤੋਂ ਸੁਰ ਨਾਲ ਜਪੁਜੀ ਦਾ ਪਾਠ ਕਰਨ ਲਗ ਪਿਆ ਤਾਂ ਉਸ ਦਾ ਦੁੱਖ ਮਿਟ ਗਿਆ। [2]ਜੋ ਕੇਵਲ ਇਕ ਜਪੁ ਪੜ੍ਹੇ ਗੁਰੂ ਜੀ ਉਸ ਦੇ ਅੰਗ ਸੰਗ ਹਨ। [3]ਸਾਰੀ ਉਮਰ ਤਕ ਨਿਭਬਾਹ ਕਰੇ। [4]ਗੁਰੂ ਨੂੰ ਆਪਣਾ ਸਹਾਇਕ ਪਾਏਗਾ। [5]ਜਪੁਜੀ। [6]ਮਨ ਚਿੰਤਤ ਫਲ ਪਾਵੇਗਾ। [7]ਭੈ ਭੀਤ (ਸੰਸਾਰ)ਦੇ ਸੁਖੇਨ ਤਰ ਜਾਵੇਗਾ। [8]ਤਦ ਹੀ ਫਲੇਗਾ ਗੁਰਉਪਦੇਸ਼(ਭਾਵ ਜਪੁਜੀ ਜੋ) ਗੁਰੂ ਸਿੱਖ(ਜਪੁਜੀ ਦੀ)ਭੇਟਾ ਪੂਜਾ ਕਰੇ।(ਦੇਖੋ ਅੰਕ ੨੬ ਇਸੇ ਅੰਸੂ ਦਾ)। *ਪਾਃ—ਸਮੁਦਾਇ। †ਪਾਃ—ਸੁਰਗ ਮੈਂ। ‡ਪਾਃ—ਹੋਇ।

§ਜਪੁਜੀ ਦੇ ਪਰਮਅਰਥ ਮਹਾਤਮ ਫਲ ਬਾਬਤ ਇਹ ਸੁਪਨਾ ਬ੍ਰਿਜਲਾਲ ਦਾ ਦੇਖਣਾ ਤੇ ਅੱਗੋਂ ਦੱਸਣਾ ਤੇ ਗੁਰੂ ਦਸ਼ਮੇਸ਼ ਜੀ ਦਾ ਲਿਖਵਾਉਣ ਦਾ ਸੰਮਤ ਇਸ ਥਾਵੇਂ ਸੋ ਸਾਖੀ ਨੇ ਦਿਤਾ ਹੈ ੧੭੩੦ ਵਿਕ੍ਰਮੀ। 'ਯਥਾ:—'ਸੰਮਤ ਵਿਕ੍ਰਮ ਰਾਇ ਕੋ ਸਤ੍ਰਹ ਸੋ ਤ੍ਰਿੰਸ, ਮਾਸ।'ਜਪ ਪਰਮਾਰਥ ਫਲ ਲਿਖਿ ਕਰੀ ਸਰਲਤਾ ਤਾਸ'। ਵੀਚਾਰ—੧੭੩੦ ਵਿਚ ਸ਼੍ਰੀ ਦਸਮੇਸ਼ ਜੀ ਸੱਤ ਬਰਸ ਦੇ ਸੇ, ਅਜੇ ਪਟਨੇ ਸਾਹਿਬ ਰਹਿੰਦੇ ਸੇ। ੧੭੩੨ ਵਿਚ ਨਾਵੇਂ ਗੁਰੂ ਜੀ ਦਾ ਸਾਕਾ ਹੋਇਆ। ੧੭੩੦ ਵਿਚ ਨਾ ਦਸਮੇਸ਼ ਗੁਰੂ ਜੀ ਗੱਦੀ ਪਰ ਸੇ, ਨਾ ਕਵੀਆਂ ਦਾ ਦਰਬਾਰ ਸੀ, ਨਾ ਬ੍ਰਿਜਲਾਲ ਸੀ। [ਸਃ:ਹ ਸੋ ਤ੍ਰਿੰਸ=੧੭੩੦। ਮਾਸ=ਮਾਂਹ=ਵਿਚ]। ਇਹੋ ਅਰਥ ਸਃ ਸਰ ਅਤਰ ਸਿੰਘ ਜੀ ਨੇ ਕੀਤਾ ਹੈ। ਇਹੋ ਸੋ ਸਾਖੀ ਦੇ ਗਜ਼ਾਨੀ ਲਾਯਾ ਕਰਦੇ ਸਨ। ਇਸ ਦਾ ਇਹ ਭਾਵ ਨਹੀਂ ਕਿ ਜਪੁਜੀ ਦਾ ਮਹਾਤਮ ਨਹੀਂ ਯਾ ਦਸਮੇਸ਼ ਪਿਤਾ ਜੀ ਨੇ ਕਿਹਾ ਨਹੀਂ ਹੋਣਾ। ਜਪੁਜੀ ਅਕਾਲ ਪੁਰਖ ਦੇ ਗਜ਼ਾਨ ਦੀ, ਭਗਤੀ ਦੀ, ਜੁੜਨ ਦੀ ਤੇ ਵਿਛੜਬੇ ਦੀ ਬਾਣੀ ਹੈ। ਮਨ ਨੂੰ, ਸ਼ਾਂਤਿ ਰਸ, ਏਕਾਗ੍ਰਤਾ, ਨਿਰਮਲਤਾ ਤੇ ਜੀਵ ਨੂੰ ਕਲਜ਼ਾਨ ਦਾਤੀ ਹੈ। ਇਹ ਅਨੇਕ ਸ਼ ਕਤੀਆਂ ਦੀ ਪ੍ਰਦਾਤਾ ਹੈ। ਦਸੇ ਸਤਿਗੁਰੂ ਆਪ ਪੜ੍ਹਦੇ ਪੜ੍ਹਾਉਂਦੇ ਮਹਿੰਮਾ ਤੇ ਮਹਾਤਮ ਦੱਸਦੇ ਰਹੇ ਹਨ। ਸਾਹਿਬ ਰਾਮਕੌਰ ਜੀ ਨੇ ਦਸਮੇਸ਼ ਜੀ ਤੋਂ ਸੁਣੀ ਮਹਿੰਮਾ ਲਿਖੀ ਬੀ ਹੋਣੀ ਹੈ ਪਰ ਜੋ ਕੁਛ ਦਿਥੇ ਦਿਤਾ ਹੈ ਇਸ ਵਿਚ ਆਖੇਪ ਬ੍ਰਤ ਕੁਛ ਹੈ ਤੇ ਸੰਮਤ ਵਾਲੀ ਗਲ ਉਸ ਹਸਤਾਖੇਪ ਦਾ ਪ੍ਰਤੱਖ ਸਬਤ ਹੈ। ¶ਇਹ ਸੋ ਸਾਖੀ ਦੀ ੯੦ਵੀਂ ਸਾਖੀ ਹੈ।

ਸੱਚ ਜੁਗਾਦਿ ਸਚ ਹੈ ਭੀ ਸੱਚ ਬਖਾਨ'। 'ਨਾਨਕ ਹੋਸੀ ਭੀ ਸੱਚ' ਇਹ ਪੌੜੀ[1]ਪੜਹੁ ਪ੍ਰਮਾਨ ॥੪੪॥ ਸਿਰੈ ਮੰਤ੍ਰ ਸਭਿ ਪੌੜੀਅਨਿ ਇਹ ਪੌੜੀ ਲਖਿ ਸਾਰ[2]। ਅੰਤ ਸਮੈ ਚਲਿਬੇ ਗੁਰੂ ਕੀਨੋ ਇਹੀ ਉਚਾਰ[3] ॥੪੫॥ ਸੱਤਿਨਾਮ ਸਤਿਗੁਰ ਪ੍ਰਸ਼ਾਦਿ[4] ਸਿੱਧ ਮੰਤ੍ਰ ਇਹ ਜਾਨ।ਰਾਮਕੁਇਰ ਭਾਖੈ[5]ਭਲੇ ਸਾਹਿਬ ਸਿੰਘ!ਸੁਨਿ ਕਾਨ ॥੪੬॥"ਹਮ ਭੀ ਜਬਿ ਕਬਿ ਜਪਤਿ ਹੈਂ ਇਹੀ ਮੰਤ੍ਰ ਬਰ ਸਾਰ[6]। ਗੁਰ ਧਰਿਕੈ ਅਵਤਾਰ ਕੋ ਕੀਨੋ ਜਗਤ ਉਧਾਰ ॥ ੪੭ ॥ ਸਤਿ-ਗੁਰ ਚਲਿਤ ਦਿਖਾਇਆ ਦੇਹ ਧਾਰਿਕੈ ਮੀਤ ! ਸਭਿ ਦੇਖਾ[7] ਸਤਿਗੁਰ ਚਲਿਤ ਸਿਮਰੈਂ[8] ਅਹਿਨਿਸ ਚੀਤ ॥ ੪੮ ॥ ਏਕ ਬਾਰ ਸਤਿਗੁਰ ਕਹਯੋ 'ਮੰਤ੍ਰ ਜੰਤ੍ਰ ਕਲਿ ਮਾਂਹਿਲੋਗ ਕਰਹਿੰਗੇ ਜਗਤਮਹਿਂ ਮੇਰਾਸਿੱਖ ਨ ਚਾਹਿ ॥ ੪੯ ॥ ਏਕ ਸਮੈਂ ਮੰਤ੍ਰੀ ਬਹੁਤ ਘਰਿ ਘਰਿ ਬਾਜਹਿ ਬਾਜ[9]। ਜਪ ਤਪ ਨਿਹਚਾ ਨਾ ਰਹੈਕਰਿਹੈ ਦੇਖਤਸਾਜ[10] ॥੫੦॥ਜੈਸੀ ਗੁਰਕੀ[11]ਭਾਵਨਾਤੈਸੀ ਗਤਿ ਹੁਇ ਸ਼ਕਤਿ[12]।ਸ਼ਰਨ ਭਜਹੁ ਸ਼੍ਰੀ ਰਾਮ ਕੀ[13] ਕਲਿ ਮਹਿ ਨਿਹਚੈ ਮੁਕਤਿ[14]*॥੫੧॥ਵਾਹਿਗੁਰੂ ਇਹ ਮੰਤ੍ਰ ਜਪੁ ਸਗਲ ਸਰੈਂਗੇ ਕਾਮ। ਸਿੱਖ ਗੁਰੂ ਕੇ ਹਿਤ ਕਰਹੁ ਨਿਤ ਸਵਾਰ ਅਰਾਮ[15]† ॥੫੨॥ ਘੋੜਾ ਅਟਕਨੋ ਚਲਤਿ ਹੀ ਬਛੋ ਜੁੱਧ[16]ਇਕ ਬੇਰ।ਸਤਿਗੁਰ ਬੋਲੇ 'ਮਦਨਸਿੰਘ !‡ ਘੋਰਾ ਘਾਸ ਜੁ ਹੋਰ[17] ॥੫੩॥ ਦੇਖਤਿ ਨਿਕਸਨੋ ਘਾਹ ਮਹਿਂ ਪਰਾ ਤਮਾਕੂ ਰੰਚ।

---

[1]ਇਹ ਸ਼ਲੋਕ ਹੈ, ਪੌੜੀਆਂ 'ਸੋਚੈ ਸੋਚ' ਤੋਂ ਸ਼ੁਰੂ ਹੁੰਦੀਆਂ ਹਨ। [2]ਸਭ ਪੌੜੀਆਂ ਤੋਂ ਸਿਰੇ ਵਾਲਾ ਮੰਤਰ ਤੇ ਇਹ ਪੌੜੀ (ਭਾਵ ੨ ਸ਼ਲੋਕ) ਨੂੰ ਸਾਰ ਲਖੇ। [3]ਜੋਤੀ ( ) ਜੋਤ ਸਮਾਉਣ ਵੇਲੇ ਗੁਰੂ (ਕਲਗ਼ੀਧਰ) ਜੀ ਨੇ ਇਹੀ ਉਚਾਰਨ ਕੀਤੀ ਸੀ। [4]'੧ ਓ ( ) ਸਤਿਨਾਮ' ਤੋਂ 'ਗੁਰਪ੍ਰਸਾਦਿ' ਤਕ। [5]ਰਾਮਕੁਇਰ ਜੀ ਕਹਿੰਦੇ ਹਨ। [6]'੧ ਓ' ਤੋਂ ਹੋਸੀ ਭੀ ਸੱਚ' ਤਕ। [7]ਸਾਰਾ (ਮੈਂ) ਵੇਖਿਆ ਹੈ। [8]ਸਿਮਰਦੇ ਸਨ। [9]ਇਕ ਸਮੇਂ ਮੰਤ੍ਰੀ ਵਾਲੇ ਬਹੁਤ (ਕੱਠੇ ਹੋਣਗੇ) ਤੇ ਘਰ ਘਰ ਵਿਚ (ਮੰਤ੍ਰੀ ਦੇ) ਵਾਜੇ ਵਜਣਗੇ (ਭਾਵ) ਤੇਰਾ ਤੁਰੇਗਾ। [10]ਜਪ ਤਪ ਵਿਚ ਨਿਹਚਾ ਨਹੀਂ ਰਹੇਗਾ ਤੇ ਦਿਖਾਲੇ ਦੇ ਬਨਾਉ ਬਨਾਉਣਗੇ। (ਅ) ਬਨਾਉਟ ਦੇਖਕੇ ਕਰਨ ਲੱਗ ਜਾਣਗੇ। [11]ਵਿਚ। [12]ਤੈਸੀ ਸ਼ਕਤੀ ਪ੍ਰਾਪਤ ਹੋਵੇਗੀ। [13]ਵਾਹਿਗੁਰੂ ਜੀ ਦੀ। (ਅ) ਸ਼੍ਰੀ ਰਾਮ ਤੋਂ ਭਾਵ ਗੁਰੂ ਰਾਮਦਾਸ ਜੀ ਦਾ ਵੀ ਹੋ ਸਕਦਾ ਹੈ ਕਿਉਂਕਿ ਪਿੱਛੇ ਜਪੁਜੀ ਦੇ ਉਹਨਾਂ ਦੇ ਹਸਤਾਖਰੀ ਲਿਖੇ ਨੁਸਖੇ ਦਾ ਜ਼ਿਕਰ ਕਰ ਆਯਾ ਹੈ। [14]ਕਲਜੁਗ ਵਿਚ ਨਿਹਚੇ ਨਾਲ ਹੀ ਮੁਕਤੀ ਹੈ। [15]ਸਵੇਰੇ ਤੇ ਰਾਤ { ਸਵਾਰ=ਸਵੇਰ। ਅਰਾਮ=ਅਰਾਮ ਦਾ ਵੇਲਾ=ਰਾਤ }। [16]ਜੱਥ ਵਿਚ। [17]ਹੇ ਮਦਨ ਸਿੰਘ (ਘਾਹੀ !) ਘੋੜੇ ਦੇ (ਅੱਗੇ) ਘਾਹ ਨੂੰ ਦੇਖ।

*ਪਾ:–ਸਦਾ ਮੁਕਤਿ, ਪਰ ਸੋ ਸਾਖੀ ਦਾ ਪਾਠ 'ਨਿਹਚਾ ਮੁਕਤ' ਹੈ।

†ਪਾ:–ਸਵਾਰੇ ਰਾਮ। ‡ਸੋ ਸਾਖੀ ਦਾ ਪਾਠ–ਬਦਨ ਸਿੰਘ।

ਬੋਲੇ ਸਤਿਗੁਰ 'ਪਾਹੁਲੀ' ਇਸ ਤੇ ਰਹੈ ਸਕੁੰਚ ॥ ੫੪ ॥ ਮੇਰੇ ਘੋਰੇ ਘਾਹ ਮਹਿੰ ਦੇਖਿ ਸੰਭਾਰੋ ਸਿੱਖ[1]! ਦੁਸ਼ਟ ਬੀਜ ਤੁਰਕਨ ਕਰਜੋ ਹਿੰਦੀ ਤੋਰੀ ਰਿੱਖ[2] ॥ ੫੫॥ ਹਿੰਦੂ ਹਲਕਾ ਮੁਕਤਿ ਹੈ ਤਜੈ ਦੁਸ਼ਟ ਗੁਰਵਾਕ[3]। ਜਹਾਂ ਤਮਾਕੂ ਹੋਤਿ ਹੈ ਸੋ ਖੇਤੀ ਨਾਪਾਕ[4]" ॥੫੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਜਪੁ ਮਹਿਮਾ' ਪ੍ਰਸੰਗ ਬਰਨਨੰ ਨਾਮ। ਅਸ਼ਟ ਬਿੰਸਤੀ ਅੰਸੂ ॥ ੨੮ ॥

੨੯. [ਤੰਬਾਕੂ]।

ਦੋਹਰਾ ॥ ਇਸ ਪ੍ਰਕਾਰ ਕਹਿ ਸਤਿਗੁਰੂ ਸਦਨ ਪ੍ਰਵੇਸ਼ੇ ਜਾਇ। ਬਹੁਰ ਸਭਾ ਮਹਿੰ ਥਿਰ ਭਏ ਮਿਲੇ ਸਿੱਖ ਸਮੁਦਾਇ ॥ ੧ ॥ *ਭੁਲਕ[5] ਭਯੋ ਸਤਿਗੁਰ ਸਭਾ ਸਿਖ ਸੰਗਤਿ ਕੀ ਭੀਰ। ਹਾਥ ਜੋਰਿ ਸਤਿਗੁਰ ਪੁਛੈ[6] ਸੁਲਤਾਨੀ† ਸਿਖ ਬੀਰ ॥ ੨ ॥ ਦੋਇ ਭ੍ਰਾਤ ਕੋ ਉਮਗਤਾ ਖੱਤ੍ਰੀ ਤਨ ਸੁਲਤਾਨ[7]। ਪਾੜੇ ਸੰਗਤ ਸੁਵਨ ਦੋ ਕਹੈਂ "ਤਮਾਕੂ ਕਾਨ[8]?" ॥੩॥ ਸ਼੍ਰੀ‡ ਸਤਿਗੁਰ ਬੋਲਤਿਭਏ "ਮੇਰੀ ਬਾਤ ਪ੍ਰਤੀਤ। ਸਕੰਧ ਸੰਘਤਾ§ ਸ਼ਿਵ ਕਹੀ ਕਥਾ ਭਵਿੱਖਤ ਰੀਤ[9] ॥੪॥ ਸਕੰਧ ਪੁਛਾ—ਹੇ ਪਿਤਾਜੀ! ਜਗਤ ਜੂਠ ਕਮ ਨਿੰਦ[10] ? ਕਲਿਜੁਗ

[1]ਜੋ ਅੰਮ੍ਰਤੀਆ ਹੈ। [2]ਮੇਰੇ ਘੋੜੇ ਨੇ ਘਾਹ (ਉਗੇ) ਵਿਚੋਂ (ਹੋ) ਸਿਖੇ (ਤੰਮਾਕੂ) ਦੇਖਕੇ (ਆਪਣੇ ਆਪ ਨੂੰ) ਸੰਭਾਲ ਲਿਆ ਹੈ। [3]ਹਿੰਦੀ (ਰਿਖੀ ਦੀ) ਰਿਖ ਸ਼ਕਤੀ ਤੋੜ ਦਿਤੀ, ਤੁਰਕਾਂ ਨੇ ਇਹ ਦੁਸ਼ਟ ਬੀਜ (ਤਮਾਕੂ) ਨੂੰ (ਪ੍ਰਚਲਤ) ਕਰਕੇ। [4]ਇਸ ਤੁਕ ਦਾ ਪਾਠ ਲਿਖਾਰੀ ਦੀ ਕਲਮ ਉਕਾਈ ਨਾਲ ਵਿਗਾੜ ਗਿਆ ਹੈ, ਇਸ ਲਈ ਜਿੰਨੇ ਅਰਥ ਲਾਏ ਜਾਂਦੇ ਹਨ ਅਟਪਟੇ ਬਣਦੇ ਹਨ, ਸ਼ੁਧ ਪਾਠ ਇਉਂ ਜਾਪਦਾ ਹੈ—ਹਿੰਦੂ ਹਲ ਕਾਮ ਕਰਤਿ ਹੈ ਤਜੈ ਦੁਸ਼ਟ ਗੁਰਵਾਕ=ਜੋ ਹਿੰਦੂ ਹਲ (ਵਾਹੁਣ) ਦਾ ਕੰਮ ਕਰਦਾ ਹੈ, ਉਹ ਗੁਰਵਾਕ ਮੰਨਕੇ ਦੁਸ਼ਟ (ਦੁਸ਼ਟ ਬੀਜ=ਭਾਵ ਤਮਾਕੂ) ਨੂੰ (ਬੀਜਣਾ) ਛੱਡ ਦੇਵੇ। ਅਗਲੀ ਤੁਕ ਵਿਚ ਇਸੇ ਭਾਵ ਦੀ ਪੂਰਣਤਾਈ ਹੈ ਕਿ ਉਹ ਖੇਤੀ ਨਾਪਾਕ ਹੈ। ਸੂਚਨਾ-ਪਿੱਛੇ ਹੁਕਮ ਸੀ ਕਿ ਗੁਰ ਸਿੱਖ ਤਾਂ ਵਪਾਰ ਬੀਜਣ ਆਦਿ ਵਰਤਣ ਕੁਛ ਨਾ ਕਰੇ, ਇਥੇ ਹਿੰਦੂ ਨੂੰ ਬੀ ਮਨਾਹੀ ਕੀਤੀ ਹੈ। [5]ਅਪਵਿੱਤ੍ਰ। [6](ਦੂਜੇ) ਸਵੇਰ। [7]ਗੁਰਾਂ ਪਾਸੋਂ ਪੁੱਛਿਆ। [8]ਦੋਹਾਂ ਭਰਾਵਾਂ ਨੂੰ (ਪ੍ਰੇਮ) ਉਮੰਗਿਆ, ਖੱਤ੍ਰੀ ਤਨ (ਜਨਮ) ਸੀ, ਪਰ ਸੁਲਤਾਨੀਏ ਸਨ। [9]ਸੰਗਤ ਵਿਚ ਇਹ ਦੋਵੇਂ ਲੜਕੇ ਪੜ੍ਹੇ ਹੋਏ ਸਨ। (ਅ) ਸੰਗਤ ,ਨਾਮੇ ਸਿਖ ਦੇ) ਦੋ ਪੁੱਤ੍ਰ ਪਾਏ (ਜਾਤ) ਤੇ ਸੁਲਤਾਨੀਏ ਸਨ (ਉਨ੍ਹਾਂ ਪੁਛਿਆ) ਤੰਮਾਕੂ ਦੇ ਵਾਸਤੇ ਯਾ ਬਾਬਤ (ਕਿ ਕਿਉਂ ਮਨ੍ਹਾ ਕਰਦੇ ਹੋ ?) [10]ਪੋਸ਼ੀਨਗੋਈ ਦੀ ਸੂਰਤ ਵਿਚ ਸ਼ਿਵ ਨੇ ਕਹੀ ਹੈ, ਕਿ ਜੋ ਸਕੰਦ ਮੰਹਿਤਾ ਵਿਚ ਹੈ। ਸਕੰਦ ਨਾਮ ਸ਼ਿਵ ਦੇ ਪੁੱਤ੍ਰ ਕਾਰਤਕੇਯ ਦਾ ਹੈ ਜਿਸ ਨੂੰ ਕਥਾ ਕਹੀ ਗਈ ਦੱਸ ਰਹੇ ਹਨ, ਇਸ ਕਰਕੇ ਪਾਠ 'ਸਕੰਦ' ਠੀਕ ਹੈ। [11]ਸਕੰਦ ਨੇ (ਸ਼ਿਵਜੀ ਨੂੰ) ਪੁੱਛਿਆ ਹੈ ਪਿਤਾ ਜੀ ਤੁਮਾਕੂ ਕਿਉਂ ਨਿੰਦਨ ਯੋਗ ਹੈ ?

*ਇਥੋਂ ਸੋ ਸਾਖੀ ਦੀ ੯੧ਵੀਂ ਸਾਖੀ ਵੱਲੀ। †ਸੋ ਸਾਖੀ ਦਾ ਪਾਃ ਹੈ 'ਮੁਲਤਾਨੀ', ਤੇ 'ਮੁਲਤਾਨ' ਜੋ ਸਹੀ ਜਾਪਦਾ ਹੈ।

‡ਪਾਃ—ਤਬ। §ਸੋ ਸਾਃ ਦਾ ਪਾਠ 'ਸ੍ਕੰਦ ਸੰਘਿਤਾ' ਹੈ, ਜੋ ਸ਼ੁੱਧ ਪਾਠ ਹੈ।

ਕੈਸੇ ਵਰਤੀਏ,ਇਹੁ ਕਿਨ ਕੀਨ ਮੁਨਿੰਦ[1]–? ॥੫॥ ਸ਼ਿਵ ਕਹਿਨਾ–ਸੁਨ ਪੁਤਿ ਹਿਤ[2] ਜਾਂਕੀ ਚਰਚਾ ਆਹਿ[3]।ਅਘ ਮਰਖਣ ਤੇ ਸ਼ੁੱਧਮਨ ਛੁਹੇ ਰੀਗ ਜਲ ਨਾਇ[4] ॥ ੬ ॥ ਖਾਵਤਿ ਜਪੁ ਤਪੁ ਨਾਸ਼ ਹੁਇ, ਮੰਤ੍ਰ ਛ੍ਰਿਸਟ[5] ਕਿਧੇ ਪਾਨ[6]। ਖੇਤੀ ਮਗਹਰ ਸਮ ਜਿਮੀ ਸੁੱਧ ਬਰਖ ਤੇ ਜਾਨ[7]॥੭॥ਕਥਾ ਸੁਨੋ: ਸਤਿਜੁਗ ਨਹੀਂ, ਤ੍ਰੇਤਾ ਨਹਿ ਜੁਗ ਦ੍ਵਜ[8]। ਨੇਮ ਨਾਥ ਨ੍ਰਿਪ ਪੰਡ ਕੁਲ ਪੂਜਾ ਦੁਖਾਇ ਅਕੁਜ[9] ॥ ੮ ॥ ਪੂਜਾ ਵਾਰ[10] ਟੂਟੀ ਜਬੈ ਦੁਖਤਿ ਭਏ ਸਭਿ ਲੋਗ।ਪੀਰ ਮਲੇਛ ਪਸ਼ਚਮ ਤਪੈ[11] ਤਾਂ ਪਹਿ ਗਏ ਸਸੋਗ[12]॥੯॥ ਤਿਨ ਮੇਲੇ ਬੁਰਕਾਨ ਨ੍ਰਿਪ ਬਡਾ ਮਲੇਛਨਿ ਰਾਜ[13]।ਤਾਂਕੇ ਘਰ ਅਜਮੇਰ ਸੁਤ ਸੰਗੀ ਪੂਜਾਸਮਾਜ[14]॥੧੦॥[15]ਮੁਨੀ ਰੂਪ ਦਿਖਿ ਦੇਸ਼ ਮਨੁ ਗਯੋ ਸੁਪੁਸ਼ਕਰ ਮਾਝ। ਸ਼ਿਵਬਨ ਗਹਿਬਰ ਗ੍ਵਾਲ ਅਜ ਪਾਇ* ਖੋਜ ਇਕ ਸਾਂਝ[16]† ॥ ੧੧ ॥ [17]ਤਿਨ ਕਹਿਆ: ਸੁਨਿ ਸਾਧ ਜੀ ਮੁਹਿ ਜਲ ਪਾਤ੍ਰ ਸੁ ਚੋਇ।

---

[1]ਕਲਜੁਗ ਵਿਚ ਕਿਵੇਂ ਵਰਤ ਗਿਆ (ਹੈ ਇਹ ਤਮਾਕੂ) ਤੇ ਕਿਸ ਮੁਨੀ ਰਾਜ ਨੇ ਇਸ ਨੂੰ ਪੈਦਾ ਕੀਤਾ ਹੈ? [2]ਪਜਾਏ ! (ਅ) ਹਿਤ ਨਾਲ ਪੁਣ। [3]ਜਿਸ ਦੀ ਚਰਚਾ ਹੋ ਰਹੀ ਹੈ ਭਾਵ ਤਮਾਕੂ। [4]ਤਮਾਕੂ (ਯਾਦ ਕੀਤਿਆਂ) ਮਨ ਦੀ ਸ਼ੁਧੀ ਅੰਘ ਮਰਖਨ ਪਾਠ ਨਾਲ ਹੁੰਦੀ ਹੈ ਤੇ ਤਮਾਕੂ ਛੁਹਿਆਂ ਰੀਗਾ ਜਲ ਨਾਲ ਨ੍ਹਾਤਿਆਂ (ਸ਼ਰੀਰ) ਸ਼ੁਧੀ ਹੁੰਦੀ ਹੈ। [ਅਘ ਮਰਖਣ=ਰਿਗਵੇਦ ਦਾ ਇਕ ਮੰਤ੍ਰ ਜੋ ਜਲ ਹਥ ਵਿਚ ਲੈਕੇ ਨਾਸਾਂ ਨੂੰ ਛੁਹਾਕੇ ਪੜ੍ਹਦੇ ਹਨ ਤੇ ਜਲ ਦੇਂਦੇ ਹਨ ਇਸ ਨਾਲ ਪਾਪ ਦੂਰ ਹੋਏ ਸਮਝਦੇ ਹਨ। ਫ਼:, ਅਘ+ਮਰ੍ਸ਼ਣ]। [5]ਮੰਤ੍ਰ ਸ਼ਕਤੀ ਨਾਸ਼ ਹੋ ਜਾਂਦੀ ਹੈ। [6]ਪੀਣ ਨਾਲ। [7](ਜਿੱਥੇ ਬੀਜਿਆ ਜਾਵੇ) ਉਹ ਖੇਤੀ ਹੜ੍ਹਿਆ ਧਰਤੀ ਸਮ ਹੋ ਜਾਂਦੀ ਹੈ ਤੇ ਇਕ ਵਰ੍ਹੇ ਪਿੱਛੋਂ ਸ਼ੁੱਧ ਹੁੰਦੀ ਹੈ। (ਅ) ਬਰਖਣ=ਮੀਂਹ ਵਸਣ ਨਾਲ। [8]ਭਾਵ ਤਿੰਨਾਂ ਜੱਗਾਂ ਵਿਚ ਨਹੀਂ ਸੀ। [9]ਨੇਮ ਨਾਥ ਪਾਂਡਵਾਂ ਦੀ ਕੁਲ ਵਿੱਚੋਂ ਸੀ ਤੇ ਬਿਨਾਂ ਕਿਸੇ ਕਾਰਨ ਦੇ ਉਸਨੇ ਪ੍ਰਜਾ ਦੁਖਾਈ। [10]ਪੂਜਾ ਦੀ ਢਾਡ (ਨਿਆਂ ਰੂਪੀ)। [11]ਪੱਛਮ ਵਿੱਚ ਮਲੇਛਾਂ ਦਾ ਪੀਰ ਤਪ ਕਰਦਾ ਸੀ। [12]ਉਦਾਸ ਹੋਏ ਹੋਏ ਲੋਕੀ ਉਸ ਪਾਸ ਗਏ। [13]ਉਸਨੇ ਮਲੇਛਾਂ ਦੇ ਵਡੇ ਰਾਜੇ ਬੁਰਕਾਨ ਨਾਲ ਮੇਲਿਆ (ਪੂਜਾ ਨੂੰ)। [14]ਉਸਦੇ ਘਰ ਅਜਮੇਰ ਨਾਮੇ ਪੁੱਤਰ ਸ਼੍ਰੀ (ਜਿਸ ਨੂੰ) ਸਾਰੀ ਪ੍ਰਜਾ ਦਾ ਸੰਗੀ ਬਣਾ ਦਿੱਤਾ (ਬੁਰਕਾਨ ਨੇ)। ਭਾਵ ਪੁੱਤ੍ਰ ਨੂੰ ਉਨ੍ਹਾਂ ਦੇ ਨਾਲ ਟੋਰਿਆ ਜੋ ਉਨ੍ਹਾਂ ਨੂੰ ਮਦਦ ਦੇਵੇ। [15]ਸੁ (ਅਜਮੇਰ) ਮਨੁ ਦੇ ਦੇਸ਼ (ਭਾਰਤ ਵਰਸ਼) ਵਿਚ ਪੁਸ਼ਕਰ (ਦੇ ਟਿਕਾਣੇ) ਇਕ ਮੁਨੀ ਸਰੂਪ ਨੂੰ ਦੇਖਣ ਵਾਸਤੇ ਗਿਆ। (ਉਥੇ ਇਕ) ਘਨਾ (ਜੰਗਲ ਸੀ) ਸ਼ਿਵਬਨ (ਨਾਮੇ, ਜਿੱਥੇ ਜਾਕੇ ਅਜਮੇਰ) ਬਕਰੀਆਂ ਦਾ ਗੁਆਲਾ ਬਣ ਗਿਆ, (ਬਕਰੀਆਂ ਬਨ ਵਿਚ ਚਾਰਦਿਆਂ ਉਸ ਨੂੰ) ਇਕ ਸ਼ਾਮਾਂ ਵੇਲੇ (ਉਸ ਮੁਨੀ ਦਾ) ਖੋਜ ਮਿਲ ਗਿਆ ਤੇ ਉਹ ਉਸ ਪਾਸ ਪੁੱਜ ਗਿਆ। [16]ਪ੍ਰਜਾਜ ਲਈ ਦੇਖੋ ਅਗਲਾ ਸਫਾ ਅੰਕ ੧।

*ਪਾ:–ਘਾਹਿ। †ਪਾ:–ਸਾਜ।

ਪ੍ਰਗਟਸੋ ਨਰ ਮੁਹਿ ਕਹਿ ਉਠਜੋਂ ਮਾਂਗ,ਧਰਨ ਜਸੁ ਹੋਇ[1]॥੧੨॥[2]ਲੈ ਤਾਕੋ ਤਪ ਕਰਤਬੋ ਇਕ ਦਿਨ ਤਹਿਂ ਅਜਮੇਰ। ਪੁਰਖ ਵਾਜ ਰੀ ਮੇਧ ਕਯੋ ਔਖਧ ਦੇ ਸਿਧ ਤੇਰ[2] ॥ ੧੩ ॥ [3]ਪਸ਼ਚਮ ਗੋਮੇਧੀ ਧਰਨ ਸਿੱਧ ਖਾਲ ਤੇ ਲਯਾਇਇਹਾਂ ਆਇ ਪਰਗਟ ਕਿਯੋ ਵਧੀ ਮਲੇਛੀ ਦਾਇ[3]॥੧੪॥[4]ਅਜਾ-ਪਾਲ ਰਾਜਾ ਭਯੋ ਤਾਕੀ ਬੇਟੀਸੁੰਠਾ ਮੁਨਿ ਸੁਤ ਜੀਤਾ ਪਾਨ ਤੇ ਪੁਛੀ ਪੀਰ ਸਮੁੰਠ[4] ॥੧੫॥ ਗਊਮੇਧ ਕੇ ਕੁੰਡ ਤੇ ਉਪਜੀ ਪਾਪਨਿ ਪਾਤਿ। [5]ਜਪੁ ਤਪੁ

[1]ਤਿਨ੍ਹ (ਭਾਵ ਅਜਮੇਰ ਨੇ) ਕਿਹਾ ਹੇ ਸਾਧੂ ਜੀ ਸੁਨੋ (ਬੇਨਤੀ) ਮੈਨੂੰ ਆਪਣਾ ਜਲ ਪਾਤ੍ਰ ਦਿਓ (ਮੈਂ ਓਸ ਵਿਚ ਆਪ ਨੂੰ ਦੁੱਧ) ਚੋ ਦਿਆਂ। (ਭਾਵੇਹ ਕਿ ਅਜਮੇਰ ਨੇ ਮੁਨੀ ਨੂੰ ਦੁੱਧ ਪਿਲਾਉਣ ਦੀ ਸੇਵਾ ਚਾ ਲਈ ਜਿਸ ਪਰ ਮੁਨੀ ਰੀਝ ਪਿਆ)। ਉਹ ਨਰ (ਜੋ ਪਹਿਲਾਂ ਅਜਮੇਰ ਤੋਂ ਉਹਲੇ ਸੀ ਹੁਣ ਉਸ ਨੂੰ) ਪ੍ਰਤੱਖ ਹੋ ਗਿਆ ਸੀ, ਮੂੰਹੋਂ ਏਲ ਉਠਿਆ, ਤੂੰ ਕੁਛ ਮੰਗ, (ਅਜਮੇਰ ਬੋਲਿਆ:—) ਧਰਤੀ ਦਿਓ ਜਿਸ ਨਾਲ ਆਪਦਾ ਜਸ ਹੋਵੇ, ਭਾਵ ਧਰਤੀ ਦਾ ਰਾਜ ਮੰਗਿਆ। [2]ਮੁਨੀ ਨੇ ਵਰ ਦਿੱਤਾ, ਉਸ ਵਰ ਨੂੰ ਲੈਕੇ ਉਹ ਤਦੋਂ ਹੀ ਤਪ ਕਰਨ ਲਗ ਪਿਆ,ਉਥੇ (ਤਪ ਕਰਦੇ) ਅਜਮੇਰ ਨੂੰ ਇਕ ਦਿਨ (ਉਸ) ਪੁਰਖ ਭਾਵ ਮੁਨੀ ਨੇ ਵਾਜ ਦਿਤੀ: (ਕਿ ਕਦੇ ਕਿਸੇ ਨੇ) ਗੋਮੇਧ ਜਗ ਕੀਤਾ ਸੀ (ਓਥੇ ਇਕ) ਔਖਧੀ (ਪੈਦਾ) ਹੋਈ ਸੀ, ਉਹ ਤੈਨੂੰ (ਮਨੋਰਥ ਦੀ) ਸਿੱਧੀ ਦੇਵੇਗੀ। [3](ਇਹ ਸੁਣਕੇ ਅਜਮੇਰ) ਪੱਛਮ ਨੂੰ ਚਲਾ ਗਿਆ ਉਥੋਂ) ਗੋਮੇਧੀ ਧਰਤੀ ਤੋਂ ਸਿੱਧ (ਅਉਸ਼ਧੀ ਭਾਵ ਤਮਾਕੂ) ਊਠਾਂ ਤੇ (ਲੱਦਕੇ ਲੈ ਆਇਆ), ਇਥੇ ਆਕੇ (ਉਸ ਨੇ ਉਸ ਅਉਖਧੀ ਨੂੰ) ਪ੍ਰਗਟ ਕੀਤਾ ਭਾਵ ਪ੍ਰਚਾਰ ਕੀਤਾ, ਇਸ ਦਾਉ ਨਾਲ ਮਲੇਛੀ (ਭਾਰਤਵਰਸ਼ ਵਿਚ) ਵਧ ਗਈ। ਭਾਵ ਨੇਮਨਾਥ ਰਾਜਾ ਤੇ ਉਸਦੀ ਪ੍ਰਜਾ ਤਮਾਕੂ ਪੀ ਪੀ ਕੇ ਕਮਜ਼ੋਰ ਹੋ ਗਏ, ਬਲ ਬੁੱਧਿ ਧੈਰਜ ਘਟ ਗਿਆ ਤੇ ਅਜਮੇਰ ਤੇ ਉਸਦੇ ਮਲੇਛਾਂ ਨੇ ਦੇਸ਼ ਸਾਂਭ ਲਿਆ। ਸੂਚਨਾ—ਭਾਵ ਇਹ ਜਾਪਦਾ ਹੈ ਕਿ ਕਲਜੁਗ ਵਿਚ ਗੋਮੇਧ ਜੱਗ ਕਰਨਾ ਮਨ੍ਹੇ ਹੈ,ਪੱਛਮ ਵਿਚ ਕਿਸੇ ਨੇ ਕੀਤਾ ਉਥੇ ਗੋਮੇਧ ਕੁੰਡ ਤੋਂ ਤਮਾਕੂ ਉਗਿਆ ਖੜਾ ਸੀ। ਭਾਵ ਗੋ ਹੱਤਯਾ ਕਰਨ ਕਰਕੇ ਐਸੀ ਪਾਪ ਦੀ ਇਕ ਬੂਟੀ ਪੈਦਾ ਹੋਈ ਸੀ। [ਪੁਰਖ ਦਾ ਅਰਥ 'ਸ਼ਿਵ ਜੀ' ਭੀ ਕਰਦੇ ਹਨ ਕਿ 'ਸ਼ਿਵਏਲੇ' ।ਖਾਲ=ਊਠ]। [4]ਐਉਂ ਬੱਕਰੀਆਂ ਦਾ ਚਰਵਾਹਾ (ਅਜਮੇਰ) ਰਾਜਾ ਹੋ ਗਿਆ। ਇਸ ਰਾਜਾ ਅਜਮੇਰ ਦੇ ਘਰ ਸੁੰਦਰ ਬੇਟੀ ਹੋਈ (ਜਿਸ ਨੇ ਇਕ ਮਹਾਨ ਤਪੱਸ੍ਵੀ ਨਾਲ ਵਿਆਹ ਕਰਨ ਦਾ ਪ੍ਰਣ ਕੀਤਾ, ਇਹ ਕਥਾ ਪਿੱਛੇ ਅੰਸੁ ੨੪ ਅੰਕ ੩੮—੫੪ ਵਿਚ ਆਈ ਹੈ ਕਿ ਇਕ ਤਪੀ ਲੱਭਾ ਜਿਸਨੇ ਵਿਆਹ ਤੋਂ ਨਾਂਹ ਕੀਤੀ। ਬਦੋਬਦੀ ਵਿਆਹ ਕੀਤਾ ਗਿਆ ਤਾਂ ਉਹ ਤਪੀ ਰਾਤ ਲੋਹੇ ਦਾ ਕੋਟ ਮੰਤ੍ਰਾਂ ਨਾਲ ਉਦਾਲੇ ਬਣਾ ਲਵੇ, ਅਜਮੇਰ ਸੁਤਾ ਨੇ ਉਸ ਨੂੰ) ਚੰਗੀ ਤਰ੍ਹਾਂ ਮੁੱਠਣ ਲਈ ਪੀਰ ਤੋਂ (ਵਿਧੀ) ਪੁੱਛੀ, (ਉਸ ਨੇ ਤਮਾਕੂ ਪਿਲਾਉਣਾ ਦੱਸਿਆ ਜਿਸਦੇ) ਪੀ ਲੈਣ ਨਾਲ ਮੁਨਿ ਦਾ ਸੁਤ (ਉਹ ਤਪੀ ਜੋ ਲੋਹੇ ਦਾ ਕੋਟ ਉਸਾਰ ਲੈਂਦਾ ਸੀ) ਜਿੱਤਿਆ ਗਿਆ। [5]ਗਊ ਮੇਧ ਦੇ ਕੁੰਡ ਤੋਂ ਪਾਪਣ ਪੱਤੀ (ਤਮਾਕੂ ਦੀ) ਪੈਦਾ ਹੋਈ ਇਹ ਜਪ ਤਪ ਸੰਜਮ ਦਾਹ ਕਰਦੀ ਹੈ, ਤੀਰਥ ਯਾਤ੍ਰਾ ਦੇ ਸਾਰੇ ਫਲ ਨੂੰ ਖਾ ਜਾਂਦੀ ਹੈ।

ਬ੍ਰਤ ਸੰਜਮ ਦਹੈ ਤੀਰਥ ਫਲ ਸਭਿ ਖਾਤਿ[1]॥੧੬॥ਗੋ ਹੱਤਨਾ ਸਮ ਜਗਤ ਜੂਠ ਪੀਰ*ਅਜਮੇਰ ਲਿਆਇਹਿੰਦ ਦੇਸ਼ ਫੈਲਤਿ ਸਹੀ ਕਲਿ ਕੀ ਐਸੀ ਵਾਇ[2] ॥ ੧੭ ॥ [3]ਪੋਤੇਥੋਮ ਅਰੁ ਕਰਨ ਤੇ ਹੋਇ ਤਮਾਕੂ ਨਿੰਦ। ਮਨ ਮੁਰਤਾ ਸ੍ਰੀ ਇਸ਼ਟ ਤੇ ਤਾਂਤੇ ਤਜਿ ਪੁਤਿੰਦ[3]। ॥੧੮॥ [4]ਜਾਂ ਦਿਨ ਆਇਆ ਬੀਜ ਤਿਸ ਤਮਾਗੀ ਭੂ ਸੁਰ ਪਿਤਰ। ਸੋਈ ਦਿਜ ਕੇਸ਼ਵ ਕਹਯੋ ਸਾਚੀ ਤਮਾਗੀ ਮਿੱਤ੍ਰ[4]–॥੧੯ ॥[5]ਤਾਂਤੇ ਹਮ ਛੋਰਯੋ ਸੁਨਯੋ ਕਹਯੋ ਸੰਗਤੀ ਬਰਜਿ। ਕਥਾ ਇਹੀ ਬਰਨਨ ਕਰੀ ਦੇਖ ਕਲੰਕੀ ਖਰਜ[5]॥ ੨੦ ॥ †ਸੁਨੋ ਸਿਖ ਮਮ ਰਹਿਤ ਜੋ ਭਜਹੁ ਤਮਾਕੂ ਸੰਗ। ਮਰਨ ਮਰੇ ਤੋ ਅਤਿ ਭਲੋ ਜਗਤ ਜੂਠ ਨਹਿ ਅੰਗਿ[6]॥੨੧॥ਤਨਕ ਤਮਾਕੂ ਸੇਵੀਏ ਦੇਵ ਪਿੱਤ੍ਰ ਤਜਿ ਜਾਇ। ਪਾਨੀ ਤਾਂਕੇ ਹਾਥ ਕੋ ਮਦਰਾ[7] ਸਮ ਅਘ ਦਾਇ[8] ॥ ੨੨ ॥ ਮਦਰਾ[9] ਦਹਿਤਾ ਸਪਤਿ ਕੁਲ ਭੰਗੁ ਦਹੈਤਨਏਕ[10]।ਸ਼ਤ[11] ਕੁਲ ਦਹਿਤਾ ਜਗਤ ਜੂਠ[12] ਨਿੰਦਾ ਦਹੈ ਅਨੇਕ॥੨੩॥ ਭਜੈ ਤਮਾਕੂ ਮਨੁਖ ਕਲਿ[13]ਉਧਰਿਆ ਦਰ ਪਰਵਾਨ[14]। ਪੂਰੀ ਪਰੀ ਤਿਸ ਭਾਵਨਾ ਸਫਲ ਕਮਾਈ ਮਾਨਿ॥

---

[1]ਦੇਖੋ ਪਿਛਲੇ ਪੰਨੇ ਦਾ ਅੰਕ ੫ ਦਾ ਪ੍ਰਯਾਯ। [2]ਗਊ ਹੱਤਨਾ ਦੇ ਤੁੱਲ (ਇਹ) ਤਮਾਕੂ ਹੈ ਜੋ ਅਜਮੇਰਸ਼ਾਹ ਲਿਆਇਆ; ਕਲਜੁਗ ਦੀ ਵਾਉ ਸਭ ਨੂੰ ਐਸੀ ਵਗ ਗਈ ਕਿ (ਫਿਰ) ਹਿੰਦ ਦੇਸ਼ ਵਿਚ (ਇਹ) ਫੈਲ ਗਈ। [3]ਹੋਮ ਦੀ ਰੀਂਢੀ ਅਰ ਤਮਾਕੂ (ਗਾਂ ਦੇ) ਕੰਨਾਂ ਤੋਂ ਹੋਏ ਹਨ (ਇਸ ਕਰਕੇ) ਨਿੰਦਨੀਯ ਹਨ। (ਅ) ਕੰਨਾਂ ਤੋਂ ਪਤਰ ਤੇ ਪੋਟਿਆ ਤੋਂ ਥੋਮ। [ਪੋਤੇ=ਪੋਟੇ,](ਇਸਦੇ ਵਰਤਣ ਨਾਲ)ਮਨ ਮੁੜਦਾ ਹੈ ਅਪਣੇ ਇਸ਼ਟ ਤੋਂ ਤਾਂਤੇ ਹੇ ਸ੍ਰੇਸ਼ਠ ਪੁਤਰ ਇਸ ਨੂੰ ਛੱਡ ਦਿਓ। (ਭਾਵ ਸ਼ਿਵ ਅਪਣੇ ਪੁਤਰ ਸਕੰਦ ਨੂੰ ਇਹ ਕੁਛ ਕਹਿ ਰਿਹਾ ਹੈ)।

ਸੂਚਨਾ—ਥੋਮ ਪੁਰਾਣਨ ਹਿੰਦੀ ਬੋ ਹੈ। ਵੈਦਕ ਵਿਚ ਇਸ ਦਾ ਵਰਤਣਾ ਲਿਖਿਆ ਹੈ। ਪਰ ਕਈਂ ਕੁਟਦਾਨਿਕ ਸਾਧਕ ਹੋ ਗਏ ਹੈ। ਜਿਵੇਂ ਨੂੰ ਗੁਰੂ ਜੀ ਨੇ ਤਮਾਕੂ ਵਰਜਿਆ, ਜਿਸ ਨੂੰ ਵੈਦ, ਹਕੀਮ ਤੇ ਡਾਕਟਰ ਸਭ ਹਾਨੀਕਾਰਕ ਦੱਸਦੇ ਹਨ। ਵੈ। ਵਰਜਿਆਂ ਕਈ ਕੁਰਮਤ ਵਿਚ ਵਰਜਿਤ ਨਹੀਂ ਸੀ ਤੇ ਨਾਂ ਹੈ।

[4]ਜਿਸ ਦਿਨ ਤੋਂ (ਹਿੰਦ ਵਿਚ) ਤਿਸ (ਤਮਾਕੂ) ਦਾ ਬੀਜ ਆਇਆ ਹੈ ਵੇਦਤਿਆ ਤੇ ਪਿਤਰਾਂ ਨੇ (ਇਹ)ਧਰਤੀ ਛੱਡ ਦਿੱਤੀ ਹੈ, ਕੇਸ਼ਵ ਬ੍ਰਾਹਮਣ ਨੇ ਭੀ ਕਿਹਾ ਸੀ ਕਿ ਇਹ ਗੱਲ ਸਾਰੀ ਸੱਚੀ ਹੈ (ਇਸਦੇ) ਤਮਾਗੀ ਬਣੋ ਹੇ ਪਿਆਰੇ ਜੀ। [5]ਤਾਂ ਤੇ ਅਸਾਂ ਨੇ ਕਹਿਕੇ ਸੰਗਤਾਂ ਨੂੰ ਵਰਜ ਦਿੱਤਾ ਹੈ, (ਜਿਸ ਦਿਨ ਤੋਂ ਸੰਗਤਾਂ ਨੇ ਸਾਡਾ ਇਹ ਹੁਕਮ) ਸੁਣਿਆ ਹੈ (ਉਨ੍ਹਾਂ ਨੇ ਤਮਾਕੂ) ਛੋੜ ਦਿੱਤਾ ਹੈ। ਇਹੋ ਕਥਾ ਪਿੱਛੇ ਵਰਣਨ ਕੀਤੀ ਹੈ, ਤਮਾਕੂ ਨੂੰ ਦੇਖੀ ਤੇ ਕਲੰਕੀ ਜਾਣਕੇ ਖਾਰਜ ਕੀਤਾ ਹੈ। [6]ਅੰਗ ਨਾ ਲਾਵੇ, ਛੋਹੇ ਨਾ। [7]ਸ਼ਰਾਬ। [8]ਪਾਪਦਾਇਕ। [9]ਸ਼ਰਾਬ।/[10]ਇਥੇ ਗੁਰੂ ਜੀ ਦੀ ਸ਼ਬਾਨੀ ਕਿਹਾ ਜਾ ਰਿਹਾ ਹੈ ਕਿ ਭੰਗ ਸਰੀਰ ਨੂੰ ਸਾੜ ਸੁਟਦੀ ਹੈ, ਫਿਰ ਗੁਰੂ ਜੀ ਨੂੰ ਸੁੱਖਾ ਛਕਣ ਵਾਲਾ ਕਹਿਣਾ ਕਿਤਨਾ ਅੰਨਜਾਣ ਹੈ। [11]ਸੌ। [12]ਤਮਾਕੂ। [13]ਕਲਜੁਗ ਵਿਚ ਜੋ ਤਮਾਕੂ ਛੱਡੇ। [14](ਸਾਈਂ) ਦਰ ਪ੍ਰਵਾਨ ਹੋਕੇ ਉਧਰ ਗਿਆ ਸਮਝੋ। *ਅਜਮੇਰ ਨੂੰ ਰਾਜਾ ਹੋਣ ਕਰਕੇ 'ਸ਼ਾਹ' ਤੇ ਤਪੱਸਜਾ ਕਰਨ ਕਰਕੇ 'ਪੀਰ' ਲਿਖਿਆ ਹੈ। †ਸਾਖੀ ੯੨ਵੀਂ ਚੱਲੀ।

੨੪ ॥ ਸ਼ਾਸਤ੍ਰ ਅਖਾਜ ਯਾਕੋ ਕਹੈ[1], ਕਹੈ ਅਪੇਯਾ ਮੱਦ[2]। ਨਿੰਦਾ ਕਹਿ ਇਹ ਨੀਚਨੀ[3] ਪੁਰਖ ਕੁਸੰਗੁ ਕੁਬੁੱਧਿ[4] ॥੨੫॥ ਘੋੜੀ ਚੜ੍ਹਨਾ ਖੱਤ੍ਰਿਕਾ[5], ਬਿੱਪ੍ਰ ਚੜੈ ਜੋ ਬੈਲ।ਘੋੜ ਚੜੇ ਸੰਨਜ਼ਸ਼ਤ ਜੋ[6], ਨਾਰੀ ਪੁਰਖਨ ਖੇਲ[7]॥੨੬॥ ਪੰਡਿਤ ਇਰਖਾਵਾਨ ਜੋ, ਸ਼ੂਦ੍ਰ ਪੱਛ ਮਹਿ ਬਿੱਪ੍ਰ[8]।ਰਾਜਾ ਹੁਇ ਵੱਢੀ ਲਏ, ਮਤਸਰ ਗ਼ਜ਼ਾਨੀ ਖਿੱਪ੍ਰ[9] ॥ ੨੭ ॥ ਕੰਨਜਾ ਜਾਰੀ, ਬਿੱਧ ਕਾਮ, ਬਹੁ ਨਾਰੀ ਪਰਸੰਗ[10]। ਬਜ਼ਾਹ ਦਾਮ ਦੈ[11],ਖਰ ਵੀਰਜ ਲੈ, ਬੈਲ ਨਿਪੁੰਸਕ ਪੰਗ[12] ॥ ੨੮ ॥ ਧੇਨੁ ਲਾਦੁ[13],ਪਰ ਬਸਤ੍ਰ ਲੈ[14],ਉਚਿਸ਼੍ਟ ਭੋਗ[15],ਕੁਲ ਰੀਤ[16]। ਜੀਵ ਜੀਵਕਾ ਅਪ ਹਰੇ ਚੁਗਲੀ ਤੋਰੈ ਪ੍ਰੀਤ[17] ॥ ੨੯ ॥ ਧਿਕ ਜੀਵਨ ਇਹ ਪਾਪ ਹੈ ਸੁਰਗ ਨ ਲਹਿ ਕਿਹ ਕਾਲ। ਸਿਦਕ ਛੋਰਿ ਗੁਰ ਬਚਨ ਹਤਿ ਦੇਖ ਅਣਗਣੇ ਭਾਲ[18] ॥ ੩੦ ॥ ਦਸ ਕਰਮਨਿ ਕੋ ਸਾਲਸੀ ਕਾਯਾਂ ਮਨ ਅਰ ਬਾਚ[19]। ਚਾਰ ਬਰਨ ਮਹਿ ਸਾਧ ਸੋ ਜਮ ਗ੍ਰਿਹ ਜਾਇ ਨ ਸਾਚ[20] ॥ ੩੧ ॥ ਹਿੰਸਾ, ਪਰਤ੍ਰਿਯ, ਪਰਦ੍ਰਵ, ਤੀਨ ਤਜੈ ਇਹ ਦੇਹ [21]। ਬੁਰਾ ਨ ਚਿਤਵੈ ਆਨ ਕਾ ਅਸਤ ਵਸਤੁ ਨਹਿ ਕੇਹ[22] ॥ ੩੨ ॥ ਪਰਨਾਰੀ ਚਿੰਤਾ ਤਜੈ, ਤੀਨ ਮਾਨਸੀ ਤਯਾਗ[23]।

[1]ਸ਼ਾਸਤ੍ਰ ਇਸ (ਤਮਾਕੂ) ਨੂੰ ਨਾ ਖਾਣੇ ਜੋਗ ਕਹਿੰਦਾ ਹੈ। [2]ਸ਼ਰਾਬ ਨਾ ਪੀਣੇ ਜੋਗ ਹੈ। [3]ਓੜਾ-ਲਨੀ। [4]ਜੋ (ਇਨ੍ਹਾਂ ਦਾ) ਕੁਸੰਗ ਕਰਦਾ ਹੈ ਉਹ ਪੁਰਖ ਦੁਰਮਤੀ ਹੈ। (ਅ) ਕੁਸੰਗੀ ਪੁਰਖ ਦਾ ਸੰਗ ਮੂਰਖਤਾ ਹੈ। [5]ਖੱਤ੍ਰੀ ਦਾ ਘੋੜੀ ਚੜ੍ਹਨਾ ਬੁਰਾ ਹੈ। ਭਾਵ ਘੋੜੇ ਤੇ ਚੜ੍ਹੇ। ਅਥਵਾ ਗੱਭਣ ਘੋੜੀ ਤੇ ਨਾ ਚੜ੍ਹੇ। [6]ਸੰਨਜਾਸੀ ਦਾ ਘੋੜੇ ਚੜ੍ਹਨਾ। [7]ਨਾਰੀ ਜੋ ਮਨੁੱਖਾਂ ਨਾਲ ਖੇਡੇ। [8]ਬ੍ਰਾਹਮਣ ਜੋ ਸ਼ੂਦਰ ਦਾ ਪੱਖ ਕਰੇ। [9]ਗ਼ਜ਼ਾਨੀ ਜੋ ਈਰਖਾ ਵਿਚ ਖਚਤ ਹੈ। [10]ਕੰਨਜਾਂ ਨਾਲ ਯਾਰੀ, ਬਿੱਧ (ਇਸਤ੍ਰੀ) ਨਾਲ ਕਾਮ ਭੋਗ, ਬਹੁਤ ਇਸਤ੍ਰੀਆਂ ਨਾਲ ਭੋਗ। [11]ਕੁਪੱਜੇ ਦੇ ਕੇ ਵਿਆਹੁ। [12]ਭਾਵ ਖੱਚਰ ਉਤਪਤ ਕਰਨੀ, ਬੈਲ ਨੂੰ ਖੱਸੀ ਕਰਨਾ ਤੇ ਵੈਲ ਨੂੰ ਪੰਗਾ ਚੋਭਣਾ [ਬੈਲਾਂ ਨੂੰ ਮਾਰਨ ਵਾਲੀ ਪਰਾਣੀ ਯਾ ਛਾਂਟੇ ਦੀ ਲੱਕੜ ਦੇ ਸਿਰੇ ਵਿਚ ਲੋਹੇ ਦੀ ਦੁੰਬ ਜਿਹੀ ਹੁੰਦੀ ਹੈ ਜਿਸ ਨੂੰ ਆਰ ਭੀ ਕਹਿੰਦੇ ਹਨ ਇਸਦੇ ਚੋਭਿਆਂ ਬੈਲ ਦੁਖੀ ਹੁੰਦੇ ਹਨ]। [13]ਗਉ ਤੇ ਭਾਰ ਲੱਦਣਾ। [14]ਪਰਾਇਆ ਕਪੜਾ ਉਤੇ ਲੈਣਾ। [15]ਜੂਠਾ ਖਾਣਾ। [16](ਗੁਰਮਤ ਦੇ ਵਿਰੁੱਧ) ਕੁਲਾਰੀਤ ਕਰਨੀ ਜਿਸਨੂੰ ਲੋਕਾ ਰੀਤ ਕਹਿੰਦੇ ਹਨ ਯਥਾ 'ਦੁਤੀਆ ਤ੍ਰਿਆਗੀ ਲੋਗਾ ਰੀਤਿ'। [17]ਜੀਵਾਂ ਦੀ ਉਪਜੀਵਕਾ (ਰੋਜ਼ੀ) ਮਾਰੇ, ਚੁਗਲੀ ਮਾਰਕੇ (ਪ੍ਰੀਤਵਾਨਾਂ ਦੀ) ਪ੍ਰੀਤ ਤੋੜੇ। (ਅ)ਅਪਣੀ ਜੀਵਕਾ ਲਈ ਜੀਵਾਂ ਨੂੰ ਮਾਰੇ। [18]ਮੱਥੇ ਤੇ ਅਣਗਿਣਤ ਦੋਖ ਮਲੀਂਦੇ ਹਨ। [19]ਜੋ ਮਨ ਬਚਨ ਤੇ ਕਾਯਾਂ ਕਰਕੇ ਦਸ ਕਰਮਾਂ ਦਾ ਉਪੇਕਸ਼ੀ ਭਾਵ ਤਜਾਗੀ ਹੈ। [ਅ:,ਸਾਲਿਸ=ਸ਼ਾਕਲ, ਉਪੇਕਸ਼ਾ ਵਾਲਾ, ਅਨਦੁਕਤ ਨਾ ਹੋਵੇ ਜੋ]। ਦਸ ਕਰਮ ਅੱਗੇ ਗਿਣਨਗੇ। [20]ਚਹੁੰ ਵਰਨਾਂ ਵਿਚ ਓਹੋ ਸਾਧੂ ਹੈ, ਸੱਚ ਜਾਣੋ ਓਹ ਜਮ ਧਾਮ ਨਹੀਂ ਜਾਏਗਾ। [21]ਇਹ ਦੇਹੀ ਦੇ ਤਿੰਨੇ (ਕਰਮ) ਤਜਾਗੇ। [22]ਅਸੱਤ ਵਸਤੁ ਵਿਚ ਨਾ ਨਿਸ਼ਚਾ ਕਰੇ। [23]ਇਹ ਤਿੰਨੇ ਮਨ ਦੇ ਤਜਾਗ ਹਨ।

ਪਰੁਖ[1], ਅਸਤਿ[2],ਸਾਲਾਘ ਨਹਿੰ[3], ਅਰਿਤ ਮੰਦ ਤਜੁ ਵਾਗ[4]॥੩੩॥ ਪੀਛੇ ਭੂਲਾ ਬਖਸ਼ੀਐ,ਸਦਾ ਕਰੈ ਦ੍ਰਿੜ੍ਹ ਮੂੜ੍ਹ[5]।ਕਹਨੀ ਏ ਰਹਿਨੀ ਸਦਾ ਸ਼੍ਰੀਗੁਰ ਬਖਸ਼ੀ ਗੁਰੂ[6]* ॥੩੪॥ ਨਾਮ ਜਪਨ ਦ੍ਰਿੜ੍ਹ ਸਾਧਨਾ ਸਿੱਖ ਹਮਾਰਾ ਸੋਇ। ਤਰਨ ਉਪਾਵ ਤਾਂ ਇਹ ਕਹੇ ਭੂਬਨ ਕਹੈ ਨ ਕੋਇ[7] ॥ ੩੫ ॥ ਸਮਤਾ[8] ਨਮਤਾ ਏਕਤਾ[9], ਸਿਦਕ ਸਾਬਤੀ ਜਾਂਹਿ। ਸੋ ਮੇਰਾ ਨਿਤ ਮਿਲਜੋ ਮੁਹਿ ਮਨ ਤਨ ਮੁਹਿ ਤਿਸ ਆਹਿ ॥੩੬॥[10]ਮਰਨੇ ਕਾ ਸਹਿਸਾ ਨਹੀਂ ਜੀਵ ਨ ਲੀਨਾ ਨਾਮ।ਸਭੀ ਦੋਖ ਸੰਸਕਤ ਮਹਿੰ ਮੋਹਿ ਬਿਗਾਰਾ ਕਾਮ[10]॥੩੭॥ਖਾਦੇ ਕੀ ਉਪਮਾ ਬੁਰੀ,ਬੁਰੀ ਖੁਸ਼ਾਮਤਿ ਨਿੱਤ[11]। ਬੁਰਾ ਬਹੁਤ ਬੋਲਨ ਅਧਿਕ, ਬੁਰਾ ਪਰਬਤੀ ਮਿੱਤ ॥੩੮॥ ਨਾਮ ਨ ਛੋਰੈ, ਸ਼ਸਤ੍ਰ ਹਿਤ, ਸਿੱਖ ਸਮਾਲਾ ਹੋਂਹੁ[12]। ਖੁੱਜਤ ਤਰਕ ਨ ਕੀਜੀਏ ਮੇਰੀ ਕਰੈ ਨ ਸੌਂਹੁ[13]॥੩੯॥ ਚੌਪਈ॥

---

[1]ਕਠੋਰ ਵਚਨ ਕਹਿਣੇ। [2]ਝੂਠ ਬੋਲਣਾ। [3]ਨਿੰਦਾ ਕਰਨੀ [ਸਾਲਾਘ ਨਹਿੰ=ਉਹ ਵਾਕ ਜੋ ਸ਼ਲਾਘਾ ਦੇ ਨਹੀਂ, ਭਾਵ ਨਿੰਦਾ ਦੇ]। [4]ਵਾਚਲਤਾ, ਬਹੁਤਾ ਬੋਲੀ ਚਲਨਾ [ਅਰਿਤ ਮੰਦ ਵਾਗ=ਉਹ ਵਾਕ ਜਿਸਨੂੰ ਬੋਲਦਿਆਂ ਆਪ ਆਰਤ ਹੋ ਜਾਵੇ,ਥੱਕ ਜਾਵੇ ਤੇ ਸੁਣਨ ਵਾਲਾ ਮੰਦ ਹੋ ਜਾਵੇ,ਅੱਕ ਜਾਵੇ]। [5]ਜੋ ਕਰਕੇ ਪਿੱਛੋਂ ਭੁੱਲ ਮੰਨੇ ਉਹ ਬਖਸ਼ਿਆ ਜਾਂਦਾ ਹੈ ਪਰ ਜੋ ਕਰਕੇ ਸਦਾ ਦ੍ਰਿੜ੍ਹ ਰਹੇ ਸੋ ਮੂਰਖ ਹੈ। [6]ਸਾਰ ਰੂਪ। [7](ਸ੍ਰੀ ਸਾਖੀ ਸਿੱਖ ਦੇ ਪਿਛਲੀ ਭੁੱਲ ਵਿਚ ਆਯਾ ਹੈ ਉਹ) ਤਰਨ ਦਾ ਇਹ ਉਪਾਉ (ਭਾਵ ਨਾਮ) ਤਾਂ ਦੱਸੇ, ਪਰ ਭੂੱਬਣ ਦਾ ਉਪਾਉ ਛੋਟੀ ਨਾ ਕਹੇ, ਭਾਵ ਪਾਪਮਯ ਵਾਕ ਨਾ ਕਹੇ। ਯਥਾ—ਜਿਥੇ ਜਾਇ ਬਹੀਐ ਭਲਾ ਕਹੀਐ। [8]ਭਾਵ ਸਮ ਦ੍ਰਿਸ਼ਟੀ ਹੋਣਾ। [9]ਨਿੰਮ੍ਰਤਾ ਤੇ ਸਰਲਤਾ [ਨਮਤਾਏਕਤਾ=ਨਮਤਾ ਅਰੇਕਤਾ=ਨਿੰਮ੍ਰਤਾ ਤੇ ਸਰਲਤਾ]। [10](ਜਿਸ ਨੂੰ) ਮਰਨੇ ਦਾ ਕਦੇ ਭੈ ਨਹੀਂ ਆਯਾ, ਜੀਉਂਦਿਆਂ ਕਦੇ ਨਾਮ ਨਹੀਂ ਲਿਆ, (ਸਰੀਰ) ਸਾਰੇ ਦੋਖਾਂ ਵਿਚ ਮੋਹ ਕਰਕੇ ਜੋ ਆਸ਼ਕਤ ਹੈ(ਉਸ ਨੇ ਆਪਣਾ) ਕੰਮ ਵਿਗਾੜ ਲਿਆ ਹੈ [ਸੰ:, ਸੰਸਕ੍ਰ=ਆਸ਼ਕਤ]। (ਅ) ਜਿਸਨੇ ਜੀਉਂਦਿਆਂ ਨਾਮ ਜਪਿਆ ਹੈ ਉਸਨੂੰ ਮਰਨ ਦਾ ਕੋਈ ਭੈ ਨਹੀਂ, ਸਾਰੇ ਦੋਸ਼ਾਂ ਵਿਚ ਆਸ਼ਕਤੀ ਦਾ, ਕਾਮ ਦਾ ਤੇ ਮੋਹ ਦਾ ਜਿਸਨੇ ਕੰਮ ਵਿਗਾੜ ਦਿੱਤਾ ਹੈ। [11]ਖਾਕੇ ਉਪਮਾ ਕਰਨ ਵਾਲੇ ਦੀ ਉਪਮਾ ਬੁਰੀ ਹੈ ਤੇ ਖੁਸ਼ਾਮਦ ਸਦਾ ਹੀ ਬੁਰੀ ਹੈ ਭਾਵ ਖੁਸ਼ਾਮਦੀ ਤੇ ਖਾਕੇ ਉਪਮਾ ਕਰਨ ਵਾਲੇ ਤੇ ਭਰੋਸਾ ਨਹੀਂ ਕਰਨਾ। [12]ਜੋ ਨਾਮ ਨਾ ਛੱਡੇ ਤੇ ਜੋ ਸ਼ਸਤ੍ਰ ਨਾਲ ਪਿਆਰ ਕਰੇ ਮੈਨੂੰ ਉਸ ਸਿੱਖ ਦੀ ਸੰਮ੍ਹਾਲ ਹੈ। [13]ਹੁੱਜਤਾਂ ਤੇ ਤਰਕ ਨਾ ਕਰੇ ਨਾ ਮੇਰੀ ਸਹੁੰ ਖਾਵੇ। (ਅ) 'ਖੁਜਤ ਤੁਰਕ' ਪਾਠ ਕਰਕੇ ਅਰਥ ਕਰਦੇ ਹਨ ਕਿ 'ਤੁਰਕਣੀ ਨਾਲ ਜੁੱਧ ਨਾਂ ਕਰੋ', ਪਰ ੧੯੦੫ ਦੀ ਸੋ ਸਾਖੀ ਤੇ ੧੯੧੨ ਦੇ ਗੁਰ ਪ੍ਰਤਾਪ ਸੂਰਜ ਦੇ ਲਿਖਤੀ ਨੁਸਖੇ ਵਿਚ ਪਾਠ 'ਤਰਕ' ਹੈ, 'ਤੁਰਕ' ਨਹੀਂ ਹੈ।

*ਸੋ ਸਾਖੀ ਦਾ ਪਾਠ:—ਕਰਨੀ ਏ ਰਹਿਨੀ ਸਿਦਕ ਗੁਰ ਨਾਨਕ ਬਖਸੀ ਗੁਰੂ।

*ਇਕ ਦਿਨ ਪਿਖਿ ਸਤਿਗੁਰ ਕੀ ਮਰਜ਼ੀ।ਸੰਗਤ ਹਾਥਜੋੜਿ ਕਿਯ ਅਰਜ਼ੀ
'ਸਾਚੇ ਪਾਤਸ਼ਾਹੁ ! ਇਹ ਕਹੀਏ। ਚਤੁਰ ਬਰਣ ਮੁੰਡਤਿ ਹੀ ਲਹੀਏ'
॥੪੦॥ ਪੂਰਬ ਤੀਨ ਜੁਗਨਿ ਕੀ ਬਾਤ। ਸੁਨੀ ਪੁਰਾਨਨ† ਮਹਿੰ ਬੱਖਯਾਤ।
ਸਭਿਕੇ ਸਿਰ ਪਰ ਹੁਤੇ ਸੁ ਕੇਸ਼[2]।ਸ਼ਮਸ[3]ਮੂਛ ਕੋ ਧਰਤਿ ਵਿਸ਼ੇਸ਼॥੪੧॥ਕਿਸ
ਪ੍ਰਕਾਰ ਸਭਿ ਮੁੰਡਨ ਭਏ।ਝਗਰਤਿ ਅਬਹਿ ਬੰਧਿ ਪਖ ਲਏ[4]। ਜਗ ਹੋਯਹੁ
ਸਗਰੋ ਇਕਸਾਰੇ। ਜੋ ਬੂਝਹਿੰ ਕਹਿੰ ਸ਼ੂਤੀ ਉਚਾਰੇ[5] ॥੪੨॥ ਕਵਿੱਤ ॥ ਸੁੰਦਰ
ਸਰੂਪ ਤੇ ਕਰੂਪ ਬਨ ਰੋਡੇ ਹੋਤਿ ਜੈਸੇ ਕੂਪ ਦੰਡਦੇਤਿ‡ਨੈਕ ਨਾ ਸ਼ਰਮਹੈ।
ਮਲ ਮੂਤ ਬਾਸਨ ਮਲੀਨ ਤੇ ਮਲੀਨ ਮਹਾਂ,ਸਿਸਨੁਲਗਤਿ[6] ਊਚ ਨੀਚਕੋ
ਚਰਮ ਹੈ। ਪਾਕ ਮੁਖ ਮੂੰਡ ਪੈ ਨਿਪਾਕ[7]ਕੋ ਫਿਰਾਵੈਂ ਨਿਤ[8]ਆਗੇ ਕਰਿ ਦੇਤ
ਜੈਸੇ ਰਾਂਡ[9] ਕੋ ਕਰਮ ਹੈ। ਸ਼ੋਭਾ ਲੋਕ [10]ਗੰਤਿ ਪਰਲੋਕ ਕੀ [11]ਬਿਗਾਰੈਂ ਮੂਢ
ਮੁੰਡਨ ਕਰਾਇ ਫੇਰ ਭਾਖਤੇ ਧਰਮ ਹੈ॥੪੩॥ਚੌਪਈ॥ਇਹ ਕਿਮ ਹੋਏ ਕਰਹੁ
ਬਤਾਵਨ?ਆਪਪੰਚ ਮਹਿੰ ਕਰੋ ਰਖਾਵਨ[12]?'।ਸੁਨਿ ਸ਼੍ਰੀ ਕਲਗ਼ੀਧਰ ਤਿਸ
ਕਾਲ।ਕਹਸੋ ਪ੍ਰਸੰਗ ਸਭਿਨਿ ਕੇ ਨਾਲ ॥੪੪॥ 'ਰਾਜ ਪਾਂਡਵਨ ਕੋ ਛੈ ਭਯੋ।
ਚਿਰੰਕਾਲ ਬਹੁਰੋ ਬਿਤ ਗਯੋ। ਭੂਪ ਨੰਦ ਕੇ ਭੇ ਛਿਤ ਮਾਲਿਕ[13]। ਵਧਯੋ
ਰਾਜ ਬਹੁ ਸ਼ੱਤ੍ਰੂਨਿ ਘਾਲਿਕ ॥੪੫॥ ਛੀਨ ਲੀਨ ਭੂਪਤਿ ਸਮੁਦਾਈ[14]।ਫੇਰੀ
ਸਭਿ ਜਗ ਅਪੁਨਿ ਦੁਹਾਈ। ਚਾਰੋਂ ਬਰਨ ਚਲੇ ਅਨੁਸਾਰੇ।ਪੁਰਸਰਾਮ ਸਮ
ਛੱਤ੍ਰੀ ਮਾਰੇ ॥ ੪੬ ॥ ਡੇਢ ਹਜ਼ਾਰ ਬਰਸ ਤਕ ਰਾਜੁ। ਕਰਤਿ ਰਹੇ ਬਡ
ਭਯੋ§ ਸਮਾਜੁ। ਸੰਗਸਾ ਸਭਿਨਿ ਨੰਦ ਕੇ ਰਹੀ । ਏਕ ਬਿਸਾਲ ਵਧਯੋ

---

[1](ਇਸ ਜੁਗ ਵਿਚ) ਚਾਰੋਂ ਵਰਣ ਸਿਰੋਂ ਮੁੰਡੇ ਹੀ ਦਿੱਸਦੇ ਹਨ। [2]ਕੇਸ਼ ਹੁੰਦੇ ਸਨ। [3]ਦਾੜ੍ਹਾ। [4]ਪੱਖ ਇਨ੍ਹ ਲਏ ਹਨ। [5]ਜੇ ਪੁੱਛੋ ਤਾਂ ਕਹਿੰਦੇ ਹਨ ਕਿ ਸ਼ਾਸਤ੍ਰ ਐਉਂ ਉਚਾਰਦਾ ਹੈ। [6]ਗੰਦੇ ਇੰਦ੍ਰੇ ਨੂੰ ਲਗਦਾ ਹੈ (ਉਸਤਰਾ)। [7]ਭਾਵ ਉਸਤਰਾ। [8]ਐਸੇ ਨਾਪਾਕ (ਉਸਤਰੇ) ਨੂੰ ਪਵਿੱਤ੍ਰ ਮੂੰਹ ਅਤੇ ਸਿਰ ਤੇ ਨਿੱਤ ਫਿਰਾਉਂਦੇ ਹਨ। [9]ਵੇਸ਼ਵਾ। [10]ਜਗਤ ਦੀ ਸ਼ੋਭਾ ਤੇ। [11]ਪਰਲੋਕ ਦੀ ਮੁਕਤੀ। [12]ਭਾਵ ਕੇਸ਼। [13]ਨੰਦਰਾਜੇ ਦੇ (ਪੁੱਤ੍ਰ) ਪ੍ਰਿਥਵੀ ਪਤਿ ਹੋਏ। [14]ਭਾਵ ਸਾਰੇ ਰਾਜੇ ਜਿੱਤ ਲਏ।

*ਹੁਣ ਕਵਿ ਜੀ ਸੋ ਸਾ: ਦੀ ੯੩ਵੀਂ ਸਾਖੀ ਦਾ ਭਾਵ ਆਪਣੀ ਕਵਿਤਾ ਵਿਚ ਖੁਲ੍ਹੇ ਤੌਰ ਤੇ ਦੇਣ ਲਗੇ ਹਨ, ਤੇ ਆਪਣੀ ਵਧੀਆ ਵਾਕਫੀਅਤ ਥੀ ਵਿਚ ਵਿਚ ਦਰਜ ਕਰਦੇ ਜਾਣਗੇ। †ਪਾ:—ਪੁਰਾਤਨ।

‡ਪੁਰਾਤਨ ਸਮੇਂ ਸਿਰ ਮੁੰਨਣਾ ਸਿਰ ਕੱਟਣੇ ਸਮਾਨ ਦੰਡ ਹੁੰਦਾ ਸੀ।

§ਪਾ:—ਭੋਗ।

ਤਿਨ ਮਹੀ ॥੪੭॥ ਜੋ ਮਹੀਪ ਤਿਨ ਦੇਸ਼* ਨਿਕਾਰੇ। ਤਿਨ ਤੇ ਰਿਦੈ ਤ੍ਰਾਸ ਇਮ ਧਾਰੇ[1]।–[2]ਬਿੱਪ੍ਰਨ ਤੇ ਬਰਨੀ ਕਰਿਵਾਇ। ਮੇਰੋ ਰਾਜ ਦੇਹਿੰ ਬਿਨ-ਸਾਇ[2] ॥ ੪੮॥ ਦੂਰਿ ਦੂਰਿ ਮੰਤ੍ਰ ਜਾਪ ਦਿਜ ਕਰੈਂ। ਮੋ ਤੇ ਰਾਜ ਤੋਜ ਸਭਿ ਹਰੈਂ–। ਕਰੇ ਇਕੱਤ੍ਰ ਸਚਿਵ ਨਿਜ ਸਾਰੇ। ਅਪਨੋ ਤ੍ਰਾਸ ਸੁਨਾਇ ਉਚਾਰੇ ॥੪੯॥ਮਿਲਿ ਸਭਿਹਿਨਿ ਮਸਲਤ ਮਤਿ ਧਾਰੀ।–ਮੰਤ੍ਰ ਸਿੱਧ ਨਹਿੰ ਹੋਇ–ਬਿਚਾਰੀ ।–ਦਿਜਬਰ ਬਿੱਦਜਾ ਜਿਤਿਕ ਪ੍ਰਬੀਨਾ[3]। ਸਭਿ ਕੋ ਕੀਜਹਿ ਕੋਸ਼ ਬਿਹੀਨਾ ॥੫੦॥ ਸ਼ੂਦ੍ਰ ਛਾਪ[4] ਅਪਨੀ ਦਿਹੁ ਲਾਇ। ਮੁੰਡੇ ਸੀਸ ਮੰਤ੍ਰ ਨਿਫਲਾਇ। ਬਰਨੀ ਸਿੱਧ ਨ ਕਿਸ ਕੀ ਹੋਇ। ਅਨਿਕ ਉਪਾਇ ਕਰਹਿ ਜੋ ਕੋਇ–॥੫੧॥ ਸੁਨਿ ਮਹਿਪਤ ਕੇ ਮਨ ਮਹਿੰ ਭਾਈ। ਜਹਿੰ ਕਹਿੰ ਤੇ ਦਿਜ ਲੀਏ ਬੁਲਾਈ। ਨਿਜ ਬਲ ਕਰਿਕੈ ਸਿਰ ਮੁੰਡਵਾਏ। ਸ਼ਮਸ ਸਮੇਤ ਕੋਸ਼ ਬਿਨਸਾਏ ॥੫੨॥ ਕਵੀਅਨਿ ਤੇ ਸ਼ਲੋਕ ਬਨਵਾਇ। ਬਹੁ ਗ੍ਰੰਥਨਿ ਮਹਿੰ ਦਏ ਲਿਖਾਇ। ਸਭਿ ਜਗ ਮੁੰਡਤਿ ਭਏ ਬਿੱਪ੍ਰ ਜਬਿ[5]। ਇਹ ਭੀ ਧਰਮ ਬਖਾਨਤਿ ਭੇ ਤਬਿ[6] ॥੫੩॥ ਪਠਹਿੰ ਸ਼ਲੋਕ ਸੁਨਾਵਨਿ ਕਰੇ। ਛੱਤ੍ਰੀ ਬੈਸ਼ਨਿ ਕੋ ਕਚ ਹਰੈ[7]। ਸਕਲ ਲੋਕ ਹੈਂ ਪਸੂ ਸਮਾਨੇ। ਬਿੱਪ੍ਰ ਚੁਗਾਵਨਹਾਰ ਮਹਾਨੇ[8] ॥੫੪॥ਪਠਨਿ ਸ਼ਲੋਕ ਲਸ਼ਟਕਾ ਹਤੈਂ[9]। ਜਿਤ ਕੌ ਚਹੈਂ ਚਲਾਵੈਂ ਤਿਤੈ। ਬਿੱਪ੍ਰਨਿ ਅਪਨੇ ਸਿਰ ਮੁੰਡ੍ਵਾਏ। ਅਪਰ ਲੋਗ ਮਗ ਇਸੀ ਚਲਾਏ ॥ ੫੫ ॥ ਜਗਤ ਜੂਠ ਕਹੁ ਅੰਗੀਕਾਰਾ । ਸੀਸ ਮੁੰਡਾਵਨਿ ਪੰਥ ਬਿਚਾਰਾ[10]। ਇਨ ਦੋਨੋ ਤੇ ਕਲਿ ਕੋ ਕਾਲਾ। ਜਹਿੰ ਕਹਿੰ ਦੀਖਤਿ ਭਯੋ ਬਿਸਾਲਾ[11] ॥੫੬॥ ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਕੁੰਏ 'ਸਿਰ ਮੁੰਡਾਵਨਿ ਦਿਜ ਕੋ' ਪ੍ਰਸੰਗ ਬਰਨਨੰ ਨਾਮ ਏਕ ਉਨਤ੍ਰਿੰਸਤੀ ਅੰਸੂ ॥ ੨੯ ॥

੩੦. [ਕੋਸ਼]।

ਦੋਹਰਾ॥[12]ਸੁਨਿ ਸੰਗਤਿ ਅਰੁ ਖਾਲਸਾ ਤਾਂਦਿਨ ਤੇ ਅਸਰੀਤਿ।ਜਗਤ ਬਿਖੈ

[1](ਨੰਦ ਵੰਸ਼ ਦਾ ਉਹ ਵੱਡਾ ਰਾਜਾ) ਡਰ ਗਿਆ। [2]ਕਿਤੇ ਉਹ (ਰਾਜੇ ਜਿਨ੍ਹਾਂ ਦੇ ਰਾਜ ਮੈਂ ਖੋਹੇ ਹਨ) ਬ੍ਰਾਹਮਣਾਂ ਤੋਂ ਬਰਨੀ ਕਰਵਾਕੇ ਮੇਰਾ ਰਾਜ ਨਾਸ਼ ਨਾ ਕਰ ਦੇਣ। [3]ਵਿਦਿਆ ਵਿਚ ਜੇਹੜੇ ਬਿੱਪ੍ਰ ਪ੍ਰਬੀਨ ਹਨ। [4]ਉਸਤਰਾ ਲਾ ਦਿਓ ਛਾਵ ਸਿਰ ਮੁੰਨ ਦਿਓ। (ਅ) ਸ਼ੂਦ੍ਰ ਪਨੇ ਦੀ ਨਿਸ਼ਾਨੀ ਜੋ ਸਿਰ ਮੁੰਡਨ ਸੀ। [5]ਸਾਰੇ ਜਗ ਵਿਚ ਬ੍ਰਾਹਮਣਾਂ ਦੇ ਸਿਰ ਜਦ ਮੁੰਨੇ ਗਏ। [6](ਤਦ ਸਿਰ ਮੁੰਨੇ ਬ੍ਰਾਹਮਣ) ਇਸ (ਸਿਰ ਮੁੰਨਣ) ਨੂੰ ਵੀ ਧਰਮ ਕਹਿਣ ਲਗ ਪਏ। [7]ਖੱਤ੍ਰੀਆਂ ਤੇ ਵੈਸ਼ਾਂ ਦੇ ਬੀ ਕੋਸ਼ ਨਾਸ਼ ਕੀਤੇ। [8]ਬ੍ਰਾਹਮਣ ਮਾਨੋਂ ਵਢੇ ਚਰਵਾਹੇ ਹਨ। [9]ਸ਼ਲੋਕਾਂ ਦਾ ਪੜ੍ਹਨ ਰੂਪੀ ਸੋਟਾ ਮਾਰਦੇ ਹਨ ਤੇ"""। [10]"""ਦਾ ਪੰਥ ਫੈਲਾਯਾ। [11]ਛਾਵ ਕਲਜੁਗ ਵਧ ਗਿਆ। [12]ਗੁਰੂ ਜੀ ਸੁਣਾ ਰਹੇ ਹਨ। *ਪਾ:–ਛੀਨ।

ਦਿਨਪ੍ਰਤਿ ਵਧੀ ਕਲੂ ਕੀਨ ਬਿੱਪ੍ਰੀਤ ॥ ੧॥ ਮਹਿਪਤਿ ਦੀਨੋ ਦੰਡਿ ਜੋ ਸੋ ਅਬਿ ਧਰਮ ਸਥਾਪ[1]। ਝਗਰਤਿ ਜੁਗਤਿ ਅਨੇਕ ਤੇ ਬਨੇ ਚਹੈਂ ਸਚੁ ਆਪਿ[2]॥੨॥[3]ਚੋਰ ਠਗਨਿ ਕੇ ਕਾਰਨੇ ਬੰਧਨ ਮੰਗਲ ਕੀਨ। ਵਿਧਿ ਨਿਖੇਧ ਸੁਰ ਪੁਰ ਨਰਕ ਜਗ ਲੋਗਨ ਕਹੁ ਦੀਨ*[a] ॥੩॥ ਸੰਤ ਭਗਤ ਭਗਵੰਤਿ ਕੇ ਇਨ ਪਰ ਦ੍ਵੰਦ ਨ ਜੋਇ[a]। ਜਥਾ ਮੁਸਾਹਿਬ ਭੂਪ ਕੇ ਨਹਿੰ ਅਟਕਹਿ ਕਿਤ ਕੋਇ ॥ ੪ ॥ ਜਿਨਿ ਜਾਨਿਆ ਤਿਨ ਜਾਨਿਆ ਬਹੁਤਾ ਕਿਆ ਬਕਬਾਦ[4]।ਕਰਨੀ ਵਾਲਾ ਤਰ ਗਿਆ ਡੁਬਾ ਬਕਹਿ ਜੁ ਬਾਦ[5]॥੫॥[7]ਸਗਲ ਈਸ਼ਤਾ ਗਯਾਨ ਕੀ,ਭਗਤ ਰਾਜ ਕੀ ਮੰਡ। ਧ੍ਰਿਤਿ ਵਿਕਾਰ ਪਰਜਾ ਸਰਬ ਵਿਪੁਲ ਦੁਖ ਕ੍ਰਮ ਕੰਡ॥੬॥ਤੀਰਥ,ਜਪੁ,ਤਪੁ, ਦੱਖਣਾ, ਨੇਮ, ਸੰਜਮ ਅਰ ਦਾਨ। ਵਰਣਾਸ਼੍ਰਮ ਇਹ ਵੇਦ ਵਿਧ ਰਚਯੋ ਬਿਧਾਤੇ ਥਾਨ[6] ॥ ੭॥ ਮਨ ਕੋ ਮਨ ਇੰਦ੍ਰਨਿ ਇੰਦ੍ਰ ਮਤਿ ਮੋ ਮਤਿ ਅਨੁਰਾਗ। ਈਸ਼ ਜੀਵ ਕੀ ਭੇਦਤਾ ਮੂਰਖ ਹਿਯ ਰਹਿ ਲਾਗੁ[7] ॥੮॥ ਸਾਹਿਬ ਸਿੰਘ ! ਤੂੰ ਜਾਨਿ ਅਬਿ: ਹਮਹਿੰ

[1]ਭਾਵ ਸਿਰ ਮੁੰਨਣ ਨੂੰ ਲੋਕਾਂ ਧਰਮ ਸਥਾਪ ਲਿਆ। [2]ਆਪ ਸੱਚੇ ਬਣਨਾ ਚਾਹੁੰਦੇ ਹਨ। [3]ਜਿਵੇਂ ਚੋਰਾਂ ਠੱਗਾਂ ਨੂੰ ਬੰਨ੍ਹਣ ਵਾਸਤੇ ਮੰਗਲ ਘੜੀਦੇ ਹਨ, ਤਿਵੇਂ ਜਗਤ ਦੇ ਲੋਕਾਂ ਨੂੰ (ਇਨ੍ਹਾਂ ਬ੍ਰਾਹਮਣਾਂ ਨੇ) ਵਿਧਿ ਨਿਖੇਧ ਤੇ ਸੁਰਗ ਨਰਕ (ਦੇ ਮੰਗਲ) ਪਾਏ ਹਨ। [4](ਵਿਧਿ ਨਿਖੇਧ, ਸੁਵਰਗ ਨਰਕ ਆਦਿ ਦ੍ਵੰਦ=) ਜੋੜੇ ਨਹੀਂ ਹਨ ਸੰਤਾਂ ਤੇ ਭਗਵਤ ਭਗਵੰਤਾ ਦੇ ਸਿਰ। (ਅ) ਦ੍ਵੰਦ=ਦੁੱਖ। [5]ਜਿਸ ਨੇ (ਉਪਦੇਸ਼ ਤੇ ਕਮਾਈ ਨੂੰ) ਸਮਝਿਆ ਹੈ ਉਸ ਨੇ (ਅਸਲੀਅਤ) ਨੂੰ ਅਨੁਭਵ ਕਰ ਲਿਆ ਹੈ (ਫਿਰ ਉਹ ਚੁਪ ਹੈ, ਜੋ ਬਹੁਤਾ ਬਕਵਾਸ ਕਰਦਾ ਹੈ ਉਸ ਦਾ ਕੀਹ ਬਣਿਆ ਭਾਵ ਨਾ ਜਾਨਣੇ ਵਾਲਾ) ਬੋਲਦਾ ਹੈ ਬਹੁਤਾ ਪਰ ਉਸ ਦਾ ਬਣਦਾ ਕੁਛ ਨਹੀਂ। [6]ਵਿ ਅਰਥ। [7]ਗਯਾਨ ਦੀ (ਪ੍ਰਾਪਤੀ) ਸਾਰੀ ਈਸ਼ਵਰਤਾ ਹੈ, ਭਗਤੀ (ਦੀ ਪ੍ਰਾਪਤੀ) ਸਾਰੇ ਪ੍ਰਤਾਪ ਦੇ ਬਨਾਵਣ ਵਾਲੀ ਹੈ, (ਹੋਰ) ਸਾਰੀ ਪੂਜਾ ਜੋ ਵਿਕਾਰਾਂ ਸਹਿਤ ਹੈ ਉਹ ਮਹਾਨ ਦੁੱਖ ਵਿਚ ਹੈ, (ਐਸੇ ਲੋਕਾਂ ਦਾ ਧਰਮ) ਕਰਮ ਕਾਂਡ ਹੈ (ਯਥਾ-) ਤੀਰਥ, ਜਪ, ਤਪ ਕਰਨੇ, ਦੱਖਣਾ ਦੇਣੀ, ਨੇਮ ਧਾਰਨੇ, ਸੰਜਮ ਕਰਨੇ ਤੇ ਦਾਨ ਦੇਣੇ। ਵਰਣਾਸ਼੍ਰਮ (ਲਈ) ਇਹ ਵਿਧੀ ਬ੍ਰਹਮਾਂ ਨੇ ਵੇਦ ਵਿਚ ਰਚਕੇ ਟਿਕਾਣਾ(ਮਰਜਾਦਾ)ਬੰਨ੍ਹੀ ਹੈ। [ਸੰਸ:, ਈਸ਼ਤਾ=ਈਸ਼੍ਵਰਪਨਾ,ਈਸ਼੍ਵਰ ਨਾਲ ਅਭੇਦਤਾ। (ਅ) ਐਸ਼੍ਵਰਜ। (ਏ) ਇਕ ਸਿੱਧੀ। ਵਿਪਲ=ਬਹੁਤ। ਕ੍ਰਮ ਕੰਡ=ਕਰਮ ਕਾਂਡ। ਬਿਧਾਤਾ= ਬ੍ਰਹਮਾ। ਥਾਨ=ਟਿਕਾਣਾ, ਧ੍ਰੁਵਾ, ਮਿਰਜਾਦਾ]। [7]ਇਸ ਸਾਖੀ ਦਾ ਪਾਠ ਹੈ 'ਭਈ ਜੀਵ ਕੀ ਭੇਦਤਾ' ਇਸ ਤੋਂ ਅਰਥ ਚੰਗਾ ਖੁਲ੍ਹਦਾ ਹੈ:—ਮਨ ਨੂੰ ਮਨ ਤੇ ਇੰਦਰਿਆਂ ਨੂੰ ਇੰਦ੍ਰੇ ਤੇ ਬੁੱਧਿ ਵਿਚ ਬੁੱਧੀ ਨੂੰ ਹੀ (ਸਤਜ) ਸਮਝਕੇ ਜੋ ਅਨੁਭੂਕਤ ਰਹਿਣਾ ਹੈ (ਸੋ ਜੀਵ ਈਸ਼੍ਵਰ ਦੀ ਭੇਦਤਾ ਹੈ। ਇਹ ਜੋ) ਜੀਵ ਈਸ਼੍ਵਰ ਦੀ ਭੇਦਤਾ ਹੈ ਮੂਰਖਾਂ ਦੇ ਹਿਰਦੇ ਨੂੰ ਲਗ ਰਹੀ

[ਬਾਕੀ ਟੁਕ ਦੇਖੋ ਅਗਲੇ ਪਨੇ ਦੇ ਹੇਠ]

*ਸੋ ਸਾਖੀ ਦਾ ਪਾਠ ਅਰਥ ਖੋਹਲਦਾ ਹੈ—ਚੋਰ ਠੱਗ ਕੇ ਕਾਰਨੇ ਬੰਧਨ ਮੰਗਲ ਕੀਨ। ਤਿਉਂ ਨਿਖੇਧ ਬਿਧ ਸੇਵਕਨ ਸੁਰਗ ਨਰਕ ਬਿਧ ਦੀਨ।

ਦ੍ਵੈਤ ਨਹਿੰ ਦਿੱਸੈ।ਸਤਿਗੁਰ ਦਰਸ਼ਨ ਸਫਲ ਭਾ,ਪਾਇ ਰੂਪ ਹਿਯ ਸਰਸੈ ॥ ੯ ॥ ਰਾਮਕੁਵਰ ਭਾਈ ਭਨੈ:--ਪਿਖਯੋ ਆਤਮਾ ਰੂਪ। ਬਰਨਯੋ ਜਾਇ ਨ ਜਿਹ ਕਛੂ ਪਰਮ ਅਨੰਦ ਅਨੂਪ ॥ ੧੦ ॥ ਸੁਨਿਕੈ ਨਿਹਸੰਸੈ ਭਏ[1] ਸ਼੍ਰੀਮੁਖ ਤੇ ਸਭਿ ਬਾਤ।ਬਹੁਰ ਉਠੇ[2] ਦੇਖਨਿ ਲਗੇ ਹਯ ਢਿਗੀ ਸਮ ਬਾਤਿ[3] ॥੧੧॥ ਚੌਪਈ ॥ ਇਸ ਪ੍ਰਕਾਰ ਸਿੱਖਨਿ ਉਪਦੇਸ਼ੈਂ । ਸੁਨਿ ਧਾਰਹਿੰ ਜੋ ਭਾਗ ਵਿਸ਼ੇਸ਼ੈ । ਵਹਿਰ ਅਖੇਰ ਬ੍ਰਿੱਤਿ ਕੋ ਕਰੈਂ । ਸੈਗ ਖਾਲਸਾ ਬਨ ਮਹਿੰ ਫਿਰੈ ॥ ੧੨ ॥ ਕੋਤਿਕ ਗ੍ਰਾਮ ਛੀਨ ਕਰਿ ਲੀਨੈ* । ਕੋਤਿਕ ਭੇਟ ਦੇਹਿੰ ਡਰ ਭੀਨੈ । ਜੋ ਨਹਿੰ ਮਿਲੈ ਗਰਬ ਕੁਛ ਧਰੈਂ । ਤਿਨ ਹਿਤ ਬ੍ਰਿੰਦ ਖਾਲਸਾ ਚਰੈ ॥ ੧੩ ॥ ਕਰਹਿੰ ਸ਼ਿਕਾਰ ਤਹਾਂ ਮਨ ਭਾਯੋ । ਭਾਜਹਿੰ ਤਜਹਿੰ ਗ੍ਰਾਮ ਡਰ ਪਾਯੋ[4]।ਕ੍ਰਿਖੀ ਬਢਾਇ ਪੁੰਜ ਲੈ ਆਵੈਂ।ਆਨੰਦ ਪੁਰ ਤੁਰੰਗ ਸੋ ਖਾਵੈਂ॥੧੪॥ ਭੀਮਚੰਦ ਦੇਖੈ ਦੁਖ ਲਹੈ।ਲਰ ਨਹਿੰ ਸਕੈ ਤ੍ਰਾਸ ਮਨਿ ਲਹੈ।ਕਲਗ਼ੀਧਰ ਰਸ ਬੀਰ ਮਝਾਰ।ਚਹੈਂ ਜੰਗ ਕੋ ਸਦਾ ਅਖਾਰਾ ॥ ੧੫॥ ਸਿੰਘਨ ਕੋ ਨਿਤ ਲਰਨ ਸਿਖਾਵਨਿ। ਤੁਰਕਨ ਗਨ ਸਨ[5] ਬੈਰ ਬਧਾਵਨ।--ਰਣ ਜੋ ਕਰਤਿ ਰਹੈਗੋ ਪੰਥਾ । ਸਭ ਸ਼ਸਤ੍ਰਨਿ ਕੀ ਸੀਖਹਿ ਸੰਥਾ ॥ ੧੬ ॥ ਜੁੱਧ ਕਰਨ ਹਥਿਆਰਨ ਮਾਰਹਿ । ਤੌ ਛਿਤ ਬਲ ਤੇ ਰਾਜ ਸੰਭਾਰਹਿ--। ਇਹ ਆਸ਼ੈ ਸਤਿਗੁਰ ਕੋ ਮਨ ਕੋ । ਜਿਸ ਤੇ ਚਿਤ ਚਾਹਤਿ ਨਿਤ ਰਨ ਕੋ॥੧੭॥ਯਾਂਤੇ ਅਨਿਕ ਪ੍ਰਕਾਰ ਬਖੇਰਾ । ਪਰਬਤਿਪਤਿ† ਪੁੰਜਨਿ ਸਨ ਝੇਰਾ । ਤ੍ਰਾਸਤਿ ਹੋਇ ਲਰਤਿ ਨਹਿੰ ਕੋਈ । ਤੁਰਕਨਿ ਕੀ ਸਹਾਇ ਚਹਿੰ ਸੋਈ ॥ ੧੯ ॥ ਦਰਬ ਪਠਾਵਤਿ ਰਹੈ ਬਿਸਾਲਾ।ਜਾਤ ਵਕੀਲ ਸੁਨਾਇ ਕੁਚਾਲਾ। ਅਵਰੰਗ ਨਿਕਟ ਕਿਤੋਕ ਸਿਧਾਵੈਂ । ਕੋ ਸੂਬੇਨਿ ਸਮੀਪ ਸੁਨਾਵੈਂ॥੧੯॥'ਦਸਮੇ ਰਾਜੁ

[1]ਦ੍ਵੈਤ ਨਹੀਂ ਦਿੱਸਦੀ। (ਅ) ਦ੍ਵੈਤ ਦ੍ਰਿਸ਼ਟੀ ਨਹੀਂ ਰਹੀ। [2]ਸ੍ਵਰੂਪ ਪ੍ਰਾਪਤੀ ਹੋ ਜਾਣ ਕਰਕੇ ਦਿਲ ਰਸ ਵਿਚ ਰਹਿੰਦਾ ਹੈ। (ਅ) ਸ੍ਵਰੂਪ ਦੇ ਅਧਿਕ (ਆਨੰਦ)ਨੂੰ ਹਿਰਦੇ ਵਿਚ ਪਾਇਆ ਹੈ।[3]ਨਿਰਸੰਸੈ ਹੋ ਗਏ। [4](ਕਲਗ਼ੀਧਰ ਜੀ) ਉਠੇ। [5]ਹਯ ਢੇਗੀ ਨਾਮੇ ਘੋੜੇ ਨੂੰ ਦੇਖਣ ਲਗੇ ਜੋ ਪੋਣ ਸਮਾਨ ਤ੍ਰਿੱਖਾ ਸੀ। (ਅ) ਹਵਾ ਸਮਾਨ ਵੇਗ ਵਾਲੇ ਘੋੜਿਆਂ ਨੂੰ ਵੇਖਣ ਲਗੇ। ਪਾਠਾਂ:--ਕੁਛ ਭਾਂਤਿ ਵੀ ਹੈ। [6]ਗ੍ਰਾਮ ਤਜਕੈ ਡਰ ਪਾਕੈ ਭੱਜ ਜਾਣ। [7]ਨਾਲ। *ਮੁਰਾਦ ਹੈ ਆਲਸੂਨ ਵਰਗੇ ਸੈਗਤਾਂ ਨੂੰ ਦੁਖ ਦੇਣ ਵਾਲੇ। ਅਕਾਰਣ ਪਿੰਡਾਂ ਨੂੰ ਖੁਹਣਾ ਮਾਰਨਾ ਮੁਰਾਦ ਨਹੀਂ ਹੈ। †ਪਾ:--ਪਰਬਤੇਸ਼।

[ਪਿਛਲੇ ਪੰਨੇ ਦੀ ਬਾਕੀ ਟੂਕ]

ਹੈ। ਭਾਵ ਇੰਦ੍ਰਾਂ ਦੇ ਪਿੱਛੇ ਮਨ, ਮਨ ਦੇ ਪਿੱਛੇ ਬੁੱਧਿ ਤੇ ਬੁੱਧੀ ਦੇ ਪਿੱਛੇ ਇਨ੍ਹਾਂ ਦੇ ਪ੍ਰੇਰਕ ਆਤਮਾ ਨੂੰ ਲਖ ਨਾ ਸਕਣਾ ਇਹ ਭੇਦ-ਬੁੱਧੀ ਹੈ। (ਅ) ਐਉਂ ਵੀ ਅਰਥ ਕਰਦੇ ਹਨ:--ਮਨ ਦਾ ਮਨ, ਇੰਦ੍ਰਾਂ ਦਾ ਇੰਦ੍ਰੋ, ਬੁੱਧੀ ਦੀ ਬੁੱਧੀ (ਆਤਮਾ) ਨੂੰ ਜਾਣਕੇ ਪ੍ਰੇਮ ਕਰੇ।

ਉਤਾਰੀ ਧੂਮ[1]। ਰਾਜ ਕਰਨ ਕੋ ਛੀਨਤਿ ਭੂਮ। ਗਿਰ ਕੋ ਦੇਸ਼ ਜਿ[2] ਗ੍ਰਾਮ ਉਜਾਰੇ। ਲੂਟਹਿੰ ਕੂਟਹਿੰ ਸਭਿ ਹਮ ਹਾਰੇ*[3] ॥ ੨੦॥ ਇਮ ਪੁਕਾਰ ਨਿਤ ਕਰਤੇ ਰਹੈਂ। ਗੁਰ ਸਨ ਸੰਧਿ ਬਾਰਤਾ ਕਹੈਂ[4]। ਇਮ ਹੀ ਕੇਤਿਕ ਸਮਾ ਬਿਤਾਯੋ। ਸੂਰਜ ਗ੍ਰਹਣ ਪਰਬ ਦਿਨ ਆਯੋ ॥ ੨੧ ॥ ਕੁਛਕ ਸੈਨ ਲੈ ਸਿੰਘਨਿ ਕੇਰੀ। ਭਏ ਤਯਾਰ ਚਲਿਬੇ ਤਿਸ ਬੇਰੀ। ਸ਼੍ਰੀ ਗੁਜਰੀ ਮਾਤਾ ਤੇ ਆਦਿ। ਰੁਖ ਗੁਰ ਕੋ ਲਖਿ ਸਦਨ ਅਬਾਦ[5]॥੨੨॥ਗਮਨੇ ਪ੍ਰਭੁ ਅਸਵਾਰੀ ਛੜੀ[6]। ਪੈਰਿ ਤੁਰੰਗ ਬਾਗ ਕਰ ਫੜੀ। ਮਜ਼ਲ ਦੂਰ ਕੀ ਕਰਤਿ ਸਿਧਾਏ। ਗ੍ਰਹਣ ਬਿਖੈ ਦਿਨ ਅਲਪ ਬਿਚਾਰੇ ॥੨੩॥ ਜਿਸ ਥਲ ਮਹਿੰ ਤੀਰਥ ਸਮੁਦਾਏ। †ਨਗਰ ਥਨੇਸੁਰ ਮਹਿੰ ਚਲਿ ਆਏ। ਦੱਖਣ[6] ਦਿਸ਼ ਮਹਿੰ ਤੀਰਥ ਮਹਾਂ। ਡੇਰੇ ਹਿਤ ਚਾਹਤਿ ਭੇ ਤਹਾਂ ॥੨੪॥ ਉਤਰੇ ਪੁੰਜ ਤੀਰ ਨਰ ਨਾਰੀ। ਮੇਲਾ ਭਯੋ ਗ੍ਰਹਣ ਕੋ ਭਾਰੀ। ਉਰੇ ਨਗਰ ਤੇ‡ ਪਰੀ ਜਮਾਤ[7]। ਜੇ ਜੋਗੀ ਜਗ ਮਹਿੰ ਬਿੱਖਯਾਤ ॥ ੨੫ ॥ ਮਦਨ ਨਾਥ ਸਭਿ ਬਿਖੈ ਮਹੰਤ। ਤਿਨ ਦੇਖੇ ਆਵਤਿ ਭਗਵੰਤਿ। ਆਗੇ ਹੋਇ ਮਿਲਨੋ ਤਿਸ ਬਾਰੀ। ਮੁਖ 'ਆਦੇਸ ਅਦੇਸ' ਉਚਾਰੀ ॥ ੨੬ ॥ ਖਰੇ ਭਏ ਅਵਿਲੋਕਿ ਗੁਸਾਈਂ। 'ਸਤਿਗੁਰ ਕੋ ਆਦੇਸ' ਬੁਲਾਈ§। ਪੁਨ ਜੋਗੀ ਨੇ ਬੂਝਨਿ ਕਰੇ। 'ਬੁਰਕਾ ਸ਼ੇਰਨਿ ਕੋ ਤਨ ਧਰੇ[8] ॥੨੭॥ ਕਰਨੀ ਸਿੱਧਹੁ ਕੀ ਸ਼ੁਭ ਧਾਰੀ। ਤੁਮਰੀ ਅਦਭੁਤ ਬਾਤ ਬਿਚਾਰੀ'। ਤਬਿ ਕਲਗ਼ੀਧਰ ਬਹੁ ਸਨਮਾਨਾ। 'ਸੁਨਹੁ ਨਾਥ ਜੀ' ਕੀਨ ਬਖਾਨਾ ॥ ੨੮ ॥ 'ਤੁਰਕ ਗੁਫਤਾਰ ਅਧਿਕ ਜਗਮਾਂਹੀ[9]। ਦੇਭ ਬਿਨਾਬਸਿ ਹੋਇਂ ਸੁ ਨਾਂਹੀ[10]। ਕਹਿ ਜੋਗੀ:'ਚਰਚਾ ਸੁ ਚਵਾਇ[11]¶॥ ਹੁਇ ਕਬੂਲ ਸਿੱਧੀ ਪਤਿਸ਼ਾਹਿ[12] ॥ ੨੯ ॥ ਰਹਿਣੀ ਸਿੱਧ ਨਾਨਕ ਕੋ ਫਕੀਰ[13]।

[1]ਧੂੰਮ ਪਾਈ ਹੋਈ ਹੈ। [2]ਜਿੰਨੇ ਹਨ। [3](ਇਧਰ) ਗੁਰਾਂ ਦੇ ਨਾਲ ਮਿਲ ਕਰਨ ਦੀ ਵਾਰਤਾ ਕਰਦੇ ਰਹਿੰਦੇ ਹਨ। [4]ਘਰ ਹੀ ਵੱਸੇ (ਨਾਲ ਨਾ ਗਏ)। [5]ਭਾਵ ਪਰਵਾਰ ਨਾਲ ਨਾ ਗਿਆ, ਇਕੱਲੇ ਗਏ। [6]ਭਾਵ ਥਨੇਸਰ ਦੇ ਦੱਖਣ ਨੂੰ। [7](ਜੋਗੀਆਂ ਦੀ) ਜਮਾਤ। [8]ਤਨ ਤੇ ਸ਼ੇਰ ਦਾ ਬੁਰਕਾ ਧਾਰਿਆ ਹੈ। [9]ਤੁਰਕਾਂ (ਦੇ ਜ਼ੁਲਮ ਦੀ) ਗਲ ਬਾਤ ਜੱਗ ਵਿਚ ਬਹੁਤ (ਚੱਲ ਰਹੀ ਹੈ)। [10](ਜ਼ੁਲਮੋਂ) ਏਸ ਨਹੀਂ ਕਰਨਗੇ। (ਅ) ਤੁਰਕ ਵੱਸ ਨਹੀਂ ਹੋਣਗੇ। [11]ਸੋ ਚਰਚਾ (=ਤੁਰਕ ਦੇ ਜ਼ੁਲਮ ਦੀ, ਘਰ ਘਰ) ਕਹੀ ਜਾ ਰਹੀ ਹੈ। [ਚਵਾਉਣਾ=ਕਹਿਣਾ]। [12]ਹੇ ਪਾਤਸ਼ਾਹ ! (ਆਪ ਦੀ ਭਾਵਨਾ ਪਰਮੇਸ਼ਰ ਦਰ) ਪਰਵਾਨ ਦੇਵੇ ਤੇ (ਆਪ ਨੂੰ ਕਾਰਜ ਦੀ) ਸਿੱਧੀ (ਪ੍ਰਾਪਤ ਦੇਵ)। [13](ਕਿਉਂਕਿ) ਹੇ ਗੁਰ ਨਾਨਕ ਕੇ ਫਕੀਰ ! ਰਹਿਣੀ (ਆਪ ਦੀ ਠੀਕ) ਸਿੱਧਾਂ ਵਾਲੀ ਹੈ।

*ਪਾਃ—ਮਾਰੇ। †ਸੋ ਸਾਖੀ ਦੀ ੪੯ਵੀਂ ਸਾਖੀ ਚਲੀ। ‡ਪਾਃ—ਉਰੇ ਨੀਰ ਕੇ। §ਪਾਃ—ਬੁਝਾਈ। ¶ਪਾਃ—ਸੁਚ ਭਾਇ।

ਖੇਰਜ ਭੋਖ ਕਾਜ ਦਸ੍ਹਗੀਰ[1]। [2]ਜਿਉਂ ਦਿਲ ਨੇਕੀ ਹੋਇ ਜਵਾਲ। ਕਰਨੀ ਕੁਦਰਤਿ ਕੇਰ ਖਿਆਲ[3] ॥੩੦॥ ਇਮ ਕਹਿ ਸੁਨਿਕੈ ਆਪਸ ਮਹੀਆ। ਰੀਝੇ ਦੁਹਿ ਦਿਸ਼ ਆਨੰਦ ਲਹੀਆ। ਬੋਲਜੋ ਨਾਥ ਬਿਨੈ ਤਿਹ ਸਾਇਤ[4]। [5]ਕੁਛ ਜੋਗੀ ਕੀ ਚਹਿਯ ਹਿਮਾਯਤ ? ॥ ੩੧ ॥ ਮੇਲ ਸਕਾਰਥ ਰਾਵਰ ਕੇਰਾ[6]। ਸੁਨਿ ਬੋਲੇ ਸਤਿਗੁਰ ਤਿਸ ਬੇਰਾ। [7]ਫਰਕਾ ਅਮੁੰਡ ਦੈ ਫਰਕੱਸ[8]। ਖਾਲਸਹ ਬਲੀ ਸੁ ਕਸੇ ਤਰਕੱਸ[9] ॥੩੨॥ ਸੁਨਿ ਜੋਗੀ ਨੇ ਬਾਕ ਬਖਾਨਾ। [10]ਮੋਹਿ ਦਿਖਾਵਹੁ ਛੋਰਹੁ ਬਾਨਾ[11]। ਧਨ ਬਿੰਦਯਾ ਮਹਿੰ ਸੁਨੋਂ ਬਿਸਾਲਾ[12]। ਯਾਂਤੇ ਚਹੌਂ ਪਿਖਨਿ ਇਸ ਕਾਲਾ[13] ॥ ੩੩॥ ਤਬਿ ਸਤਿਗੁਰ ਸਰ ਗੁਨ ਪਰ ਧਰਿਕੈ[14]। ਐਂਚਿ ਧਨੁਖ ਛੋਰਜੋ ਬਲ ਕਰਿਕੈ। ਕਿਲਾ ਮੁਗ਼ਾਲ ਕੋ ਹੁਤੋ ਸੁ ਕੋਸ। ਤਿਸ ਕੀ ਦਿਸ਼ ਮਾਰਜੋ ਧੁਤਿ ਰੋਸ ॥ ੩੪ ॥ ਸ਼ਿਖਰ ਦੁਰਗ ਕੇ ਜਬਿਹੂੰ ਗਯੋ। ਜੋਗੀ ਦੇਖਤਿ ਬੋਲਤਿ ਭਯੋ। [15]ਬਿੰਦਯਾ ਧਨੁ ਜਿਹਂ ਹੋਹਿ ਕਮਾਈ। ਕੋਇ ਨ ਕਰਿ ਸਕ ਹੈ ਸਮਤਾਈ ॥੩੫॥ ਤ੍ਰੇਤੇ ਮਹਿੰ ਰਘੁਬਰ ਕੀ ਸੁਨੀ। ਦ੍ਵਾਪੁਰ ਮਹਿੰ ਅਰਜਨ ਕੀ ਗੁਨੀ। ਮੋਹਿ ਭਯੋ ਅਬਿ ਦ੍ਰਿੜ

---

[1](ਅਤੇ ਆਪ ਦਾ) ਬਾਹਰਲਾ (ਫੇਰਾਂ ਵਾਲਾ) ਵੇਸ (ਪ੍ਰਜਾ ਦੀ) ਦਸਤਗੀਰੀ (ਮਦਦ ਵਾਸਤੇ ਹੈ)। [ਅ:, ਖੇਰਜ=ਬਾਹਰ=ਬਾਹਰ; ਬਾਹਰ ਦਾ]। [2]ਜਦ ਕਿ (ਆਪ ਦੇ) ਦਿਲ ਵਿਚ ਨੇਕੀ ਦੇ (ਤਾਂ ਤੁਰਕਾਂ ਦਾ ਜ਼ਰੂਰ) ਜ਼ਵਾਲ ਹੋਵੇਗਾ, (ਕਿਉਂਕਿ) ਤੁਹਾਡੀ ਕਰਨੀ ਕੁਦਰਤ ਦੇ ਖ਼ਿਆਲ (ਦੇ ਅਨੁਕੂਲ) ਹੈ। ਭਾਵ ਕੁਦਰਤ ਸਦਾ ਜ਼ੁਲਮ ਦਾ ਨਾਸ਼ ਮੰਗਦੀ ਹੈ। [ਅ:, ਜ਼ਵਾਲ=ਗਿਰਾਉ, ਪਤਨਤਾ, ਘਟਾਈ]। (ਅ) ਜਿਵੇਂ ਕਿਸੇ ਦੇ ਦਿਲ ਵਿਚ ਨੇਕੀ ਹੋਵੇ ਤਾਂ ਉਥੇ ਜਮਾਲ ਹੁੰਦਾ ਹੈ ਤੇ (ਜਿਸ ਦੇ) ਖਿਆਲ ਵਿਚ (ਨੇਕੀ ਹੈ, ਉਸ ਦੀ) ਕਰਨੀ ਵਿਚ ਤਾਕਤ ਹੁੰਦੀ ਹੈ। [ਜਮਾਲ= ਚਿਹਰੇ ਤੇ ਪ੍ਰਗਟ ਰਹੀ ਖੂਬਸੂਰਤੀ। ਅ:, ਕੁਦਰਤ=ਕਾਦਰ ਹੋਣ ਦਾ ਭਾਵ, ਤਾਕਤ]। [3]ਤਿਸ ਘੜੀ [ਅ:, ਸਾਇਤ]। [4]ਕੀ ਕੁਛ ਜੋਗੀ ਦੀ ਮਦਦ ਦੀ ਲੋੜ ਹੈ ? ਤਾਂ ਜੋ (ਸਾਡਾ) ਆਪ ਨੂੰ ਮਿਲਨਾ ਸਕਾਰਥ ਹੋ ਜਾਵੇ। [5]ਫਿਰਕਾ (ਸਾਡਾ) ਕੇਸ਼ਾਧਾਰੀ ਹੈ (ਇਸ ਕਰਕੇ ਹਿੰਦੂ ਤੁਰਕ) ਦੋਹਾਂ ਤੋਂ ਵੱਖਰਾ ਹੈ। [ਫਰਕਾ=ਫਿਰਕਾ। ਅਮੁੰਡ=ਮੁੰਡਣ ਰਹਿਤ, ਕੇਸ਼ਾਧਾਰੀ। ਫਰਕਸ਼= ਫਰਕ ਵਾਲਾ, ਵੱਖਰਾ]। (ਅ) ਦੋ (ਡੋਲੇ ਖਾਲਸੇ ਦੇ ਬਲ ਨਾਲ) ਫੜਕਦੇ ਹਨ ਤੇ ਘੋੜੇ ਦੀ ਪਿੱਠ ਤੇ (ਬੈਠਕ ਇਨ੍ਹਾਂ ਦੀ) ਅਮੁਜ਼ ਹੈ, ਇਸ ਲਈ..... [ਫਾ:, ਫਰਖਸ਼=ਘੋੜੇ ਦੀ ਪਿੱਠ]। (ਏ) ਸਿਰ ਕੇਸ਼ਾਧਾਰੀ ਹੈ (ਇਸ ਕਰਕੇ ਖਾਲਸਾ) ਦੋ ਸਿਰਾਂ ਵਾਲਾ ਹੈ। (ਦੋ ਸਿਰਾਂ ਵਾਲਾ ਉਸ ਸੂਰਮੇ ਨੂੰ ਕਹਿੰਦੇ ਹਨ ਜੋ ਜੰਗ ਵਿਚ ਮਰਨ ਦੇ ਚਾਉ ਨਾਲ ਕੁੱਲ੍ਹ ਕੁੱਲ੍ਹ ਪਵੇ। ਕੇਸ਼ ਧਾਰਨ ਨੂੰ ਬਲ ਵਧਣ ਦਾ ਕਾਰਨ ਦੱਸ ਰਹੇ ਹਨ)। [6]ਖਾਲਸਾ (ਇਸ ਕਰਕੇ ਕੁੱਲਾ ਹੀ) ਬਲੀ ਹੈ ਤੇ ਖੂਬ ਤੀਰ ਖਿੱਚੇਗਾ। [7]ਤੀਰ ਚਲਾਕੇ ਵਿਖਾਓ। [8]ਤੁਹਾਨੂੰ ਮੈਂ ਬੜੇ (ਚਤੁਰ) ਸੁਣਦਾ ਹਾਂ। [9](ਤੀਰ) ਚਿੱਲੇ ਤੇ ਰੱਖਕੇ।

ਨਿਸ਼ਚਾ ਸੁ। ਹੁਇ ਤੁਮ ਹਾਥ ਤੁਰਕ ਗਨ ਨਾਸ਼ ॥੩੬॥ਹਮ ਕਟਾਸ[1]ਪਰ ਕਰਿ ਹੈਂ ਬਾਸਨਿ। ਬਾਲਗੁੰਦਾਈ ਸਿਧ* ਕੇ ਆਸਨ[1]। ਤਹਾਂ ਪਹੁੰਚਨਾ ਜਲਧਿ ਬਿਬੇਕ। ਰਾਖਹੁ ਭਲੇ ਫਕੀਰੀ ਟੇਕ[2] ॥ ੩੭ ॥ ਸਭਿ ਸਿੱਧਨ ਕੋ ਦਰਸ਼ਨ ਦੀਜੈ। ਸਰਬ ਦੇਸ਼ ਕੀ ਸੈਲ ਕਰੀਜੈ[3]। ਸ਼੍ਰੀ ਮੁਖ ਤੇ ਮੁਸ਼ਕਾਇ ਬਖਾਨਾ। 'ਸੁਨਹੁ ਨਾਥ ਜੀ ! ਤਹਾਂ ਨ ਜਾਨਾ[4] ॥੩੮ ॥ ਹੋਯਹੁ ਹੁਕਮ ਨ ਡਾਢੇ ਕੇਰਾ[5]। ਜੋ ਸਭਿਹਿਨਿ ਤੇ ਬਡਹੁ ਬਡੇਰਾ। ਸਦੀ ਤੇਰ੍ਹਵੀਂ[6] ਜਬਿਹੂੰ ਆਵੈ। ਤੁਰਕਨਿ ਰਾਜ ਤੇਜ ਬਿਨਸਾਵੈ ॥ ੩੯ ॥ ਤਬਿ ਪਹੁੰਚਹਿਗੋ ਪੰਥ ਹਮਾਰਾ।ਰਾਜ ਲੇਹਿ ਤਿਸ ਦੇਸ਼ਨਿ ਸਾਰਾ।ਤੀਰ ਗੁਦਾਵਰਿ[7] ਕੇ ਹਮ ਜੈ ਹੈਂ। ਤਹਿੰ ਤੇ ਪੁਨ ਪਰਲੋਕ ਸਿਧੈ ਹੈਂ[8]' ॥ ੪੦ । ਸੁਨਿ ਕਰਿ ਸਿਧ ਸਗਰੇ ਹਰਖਾਏ। ਲੀਨ ਪ੍ਰਸਾਦਿ ਦੀਨ ਤਿਸ ਥਾਏਂ।ਸਭਿਹਿਨਿ ਬਹੁਰ ਅਦੇਸ ਬਖਾਨੀ। ਸਨਮਾਨਤਿ ਕਲਗ਼ੀਧਰ ਮਾਨੀ ॥ ੪੧ ॥ ਚਲੇ ਅੱਗੁ ਨਗਰੀ ਮਹਿ ਆਏ।ਇਤ ਉਤ ਬਚਰੇ ਦੇਖਤਿ ਥਾਏਂ।ਪੁਰਿ ਬਿਲੋਕ ਕਰਿ ਗਰੀ ਬਜਾਰੇ। ਬਹੁਰ ਅਗਾਰੀ ਨਿਕਸਿ ਪਧਾਰੇ ॥ ੪੨ ॥ ਦੱਖਣ ਦਿਸ਼ ਤੀਰਥ ਪਰ ਆਏ। ਸਿੰਘ ਉਤਾਰੇ ਦੂਰ ਕਿਥਾਏ। ਆਪ ਬਿਲੋਕੇ ਸੁੰਦਰ ਤੀਰ। ਮੇਲਾ ਹੋਇ ਰਹਯੋ ਬਹੁ ਭੀਰ ॥ ੪੩ ॥ ਏਕ ਅਟਾਰੀ ਅੱਟਣ ਸ਼ਾਹੂ[9]ਉਤਰੇ ਪ੍ਰਭੂ ਜਾਇ ਤਿਸ ਮਾਹੂ†। ਪਸ਼ਚਮ ਦਿਸ਼ ਤੀਰਥ ਕੀ ਥਾਹੀ। ਨਿਸ ਮਹਿ ਬਾਸ ਕਰਤਿ ਭੇ ਤਾਂਹੀ ॥ ੪੪ ॥ ਭਈ ਪ੍ਰਭਾਤਿ ਪੁੰਜ ਦਿਜ ਆਏ। ਸੁਧਿ ਕੋ ਸੁਨਿ ਸੁਨਿ ਬਹੁ ਉਤਲਾਏ। ਸਭਿ ਕੋ ਦਰਸ ਇਕੱਤ੍ਰੈਂ[10] ਦੀਨੋ। ਆਪਸ ਮਹਿੰ ਤਿਨ ਬੈਟਨ ਕੀਨੋ‡ ॥੪੫॥ ਰਾਮਦੱਤ ਕਿੰਗਰੀਆ ਏਕ। ਜਿਸ ਕੋ ਉਰ ਕੁਛ ਗੁਰਨਿ ਬਿਬੇਕ। ਰਹਯੋ ਹਜ਼ੂਰ ਬਿਲੋਕਤਿ ਦਰਸ਼ਨ।ਅਭਿਲਾਖਤਿ ਕਲਿਆਨ ਅਪਨਿ ਮਨ ॥੪੬ ॥ ਕ੍ਰਿਪਾ ਦ੍ਰਿਸ਼ਟ ਪਿਖਿ ਕਹਯੋ ਸੰਗ

---

[1]ਕਟਾਸ ਤੇ ਬਾਲ ਗੁਦਾਈ ਦਾ ਟਿੱਲਾ ਦੁਇ ਜਿਹਲਮ ਦੇ ਜ਼ਿਲੇ ਵਿਚ ਹਨ। ਕਟਾਸ ਪੁਰਾਣਾਂ ਤੀਰਥ ਹੈ ਤੇ ਖੀਉੜੇ ਸਟੇਸ਼ਨ ਤੋਂ ਕਟਾਸ ਨੂੰ ਜਾਂਦੇ ਹਨ। ਬਾਲ ਗੁਦਾਈ ਨੂੰ ਜਿਹਲਮ ਯਾ ਦੀਨੇ ਤੋਂ ਜਾਂਦੇ ਹਨ (ਦੀਨੇ ਤੋਂ ੧੩ ਕੁ ਮੀਲ ਹੈ) ਦੋਹਾਂ ਵਿਚ ਪੰਝੀ ਕੁ ਮੀਲ ਦੀ ਵਿੱਥ ਹੈ ਪਰ ਰਸਤਾ ਦੋਹਾਂ ਦੇ ਵਿਚਾਲੇ ਹੈ। ਭਾਵ ਇਹ ਹੈ ਕਿ ਕਟਾਸ ਪਰ ਜੋ ਡੇਰਾ ਬਾਲ ਗੁਦਾਈ ਜੋਗੀ ਦਾ ਹੈ ਉਥੇ ਅਸੀਂ ਰਹਿੰਦੇ ਹਾਂ। [2]ਸਾਡੀ ਫਕੀਰਾਂ ਦੀ ਟੇਕ ਰੱਖਣੀ। [3]ਤਿੱਬੇ ਅਸਾਂ ਨਹੀਂ ਜਾਣਾ। [4]ਭਾਵੇ ਦਾ ਹੁਕਮ ਨਹੀਂ ਹੋਇਆ। [5]ਭਾਵ ਹਿਜਰੀ ਤੇਰ੍ਹਵੀਂ ਸਦੀ। [6]ਗੋਦਾਵਰੀ ਦੇ ਕੰਢੇ। [7]ਉਥੇ ਸਤਿਗੁਰਾਂ ਪ੍ਰਸਾਦਿ ਦਿੱਤਾ ਤੇ ਜੋਗੀਆਂ ਲੀਤਾ। [8](ਕਿਸੇ ਫਕੀਰ) ਅੱਟਣ ਸ਼ਾਹ ਦੀ। [9]ਇਕੱਠਾ। *ਪਾ:—ਦੇਸ਼। †ਪਾ:—ਪਾਹੂ। ‡ਪਾ:—ਆਪਸ ਮਹਿ ਤਿਨਹੂੰ ਭੈਟ ਲੀਨੇ।

ਤਿਹ। 'ਜਾਚਹੁ ਦਿਜਿ ਸਭਿ ਕੁਛ ਗੁਰ ਘਰਿ ਮਹਿੰ'। ਸੁਨਿ ਕਲਗ਼ੀਧਰ ਤੇ ਵਡਭਾਗੀ। ਬੋਲਜੋ ਬਿੱਪ੍ਰ ਸ਼ੋਖ ਅਨੁਰਾਗੀ[1] ॥ ੪੭ ॥ 'ਮੈਂ ਲੋਭੀ ਨਹਿ ਲੇਵਨਿ ਕੇਰਾ। ਕਰ ਪਕਰਹੁ ਛੋਰਹੁ ਨਹਿ ਮੇਰਾ। ਕਿਸਹੂੰ ਕੀ ਹੈ ਪਹੁੰਚ ਨ ਜਹਾਂ। ਮੋਹਿ ਦੀਨ ਕੋ ਰਾਖਹੁ ਤਹਾਂ' ॥੪੮ ॥ ਸ਼੍ਰੀ ਗੁਰ* ਕਹਜੋ 'ਸਹਿਤ ਪਰਵਾਰਾ। ਤਹਾਂ ਬੁਲਾਈਐ ਗਾ ਸੁਖ ਭਾਰਾ[2]। ਇਮ ਕਹਿ ਘੋੜਾ ਏਕ ਕਟਾਰ। ਦਈ ਅਛਰਵੀ ਕਿਤਿਕ ਨਿਕਾਰਿ ॥੪੯॥ ਦੈ ਕਰਿ ਕਹਜੋ 'ਸਦਨ ਭਰਪੂਰ। ਗੁਰੁ ਦਿਯੋ ਕਰਿ ਤੇਰੋ ਰੂਰ[3]। ਬਹੁਰ ਰਾਮਦੱਤ ਕੀ ਗਹਿ ਬਾਹੁ। ਤੀਰਥ ਕੇ ਤਟ ਤਟ ਚਲਿ ਜਾਹੁ ॥ ੫੦ ॥ ਬਾਧੁ ਕੌਨ[4] ਤੀਰਥ ਕੀ ਬੈਸੇ। ਦਰਸਹਿ ਲੋਕ ਦੂਜ ਸਸਿ ਜੈਸੇ[5]। ਏਕ ਸੁਦਾਗਰ ਤਬਿ ਤਹਿੰ ਆਇਵਕਰਿ ਬੰਦਨ ਕੋ ਬਾਕ ਸੁਨਾਇਵ॥੫੧॥ 'ਪ੍ਰਭੁ ਜੀ! ਅਹੈ ਤੁਰੰਗ ਵਿਕਾਊ। ਅਬਿ ਲਗਿ ਨਹਿ ਲੀਨੋ ਕਿਨ ਰਾਊ। ਰਾਵਰ ਲੇਹਿੰ ਤੁ ਕਰੌਂ ਦਿਖਾਵਨ'। ਪਾਇ ਹੁਕਮ ਤਹਿੰ ਕੀਨੋ ਲਯਾਵਨ ॥੫੨॥ ਚਢਿ ਕੈ ਊਪਰ ਫੇਰ ਧਵਾਏ। ਚਾਲ ਦਿਖਾਵਨਿ ਕਰੀ ਕੁਦਾਏ। ਤੀਨ ਤੁਰੰਗਮ ਕੀਨ ਪਸੰਦ। ਚੰਚਲ ਬੇਗੀ ਬਲੀ ਬਿਲੰਦ ॥੫੩॥ ਪੁਨ ਬੈਠੇ ਦੀਵਾਨ ਲਗਾਏ। ਥਿਰਜੋ ਖਾਲਸਾ ਫਿਰਾ ਸਮੁਦਾਏ। ਮੇਲੇ ਕੀ ਸੰਗਤਿ ਸੁਨਿ ਕਰਿਕੈ। ਮਹਾਂ ਲਾਭ ਕੋ ਰਿਦੈ ਬਿਚਰਿਕੈ ॥ ੫੪ ॥–ਕਲਗ਼ੀਧਰ ਕੋ ਭਾ ਆਗਵਨੂੰ–। ਮਿਲਿ ਸਿਖ ਸੰਗਤਿ ਜਵਨ ਰੁ ਕਵਨੂੰ[6]ਦਰਸ਼ਨ ਕਰਨ ਹੇਤ ਚਲਿਆਏ। ਜਥਾ ਸ਼ਕਤਿ ਕੋ ਭੇਟ ਲਿਆਏ† ॥੫੫॥ ਦੇਖਿ ਦੇਖਿ ਮਨੁ ਕਾਮਨ ਪਾਈ। ਸਭਿ ਦਿਨ ਥਿਰੇ ਰਹੇ ਤਿਸ ਥਾਂਈ। ਸੁੱਖਾ ਛਕਿ ਅਛੀਮ‡ ਕੋ ਫੇਰ। ਸੌਚ ਸ਼ਨਾਨ ਕਰੇ ਤਿਸ ਬੇਰ ॥੫੬॥ ਮੋਲ ਹਯਨਿ ਕੋ ਦਰਬ ਹਜ਼ਾਰ। ਗਇਓ ਸੁਦਾਗਰ ਬੰਦਨ ਧਾਰਿ। ਤਿਸ ਨਿਸ ਬਸਿ ਕਰਿ ਪ੍ਰਾਤਿ ਸ਼ਨਾਨੇ। ਚਢਿ ਤੁਰੰਗ ਪ੍ਰਭੁ ਕਿਯਸਿ ਪਿਯਾਨੇ ॥੫੭॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਕੁਰਛੇਤ੍ਰ' ਪ੍ਰੰਗ ਬਰਨਨੰ ਨਾਮ ਤ੍ਰੈਸਤੀ ਅੰਸੁ। ੩੦ ॥

੩੧. [ਇਕ ਮਾਈ ਕੋਲੋਂ ਦੁੱਧ ਪੀਤਾ। ਧਨ ਦੇਵਾਂਗੇ ਮਰਵਾਵਾਂਗੇ]।

ਦੋਹਰਾ ॥ ਚਢੇ ਇਕਾਕੀ ਸਤਿਗੁਰੂ ਆਵਲਘੋੜੀ[7] ਗ੍ਰਾਮ। ਪਹੁੰਚੇ ਤਿਸ ਥਲ

---

[1]ਮੁਕਤੀ ਦਾ ਪਿਆਰਾ।[2]ਤੈਨੂੰ ਉਚੇ ਬੁਲਾਯਾ ਜਾਵੇਗਾ ਜਿੱਥੇ ਭਾਰੀ ਸੁਖ ਹੋਵੇਗਾ।[3]ਗੁਰੂ ਨੇ ਤੇਰੀ ਭਲਿਆਈ ਕਰ ਦਿਤੀ ਹੈ। [4]ਉੱਤਰ ਪੱਛਮ ਦੀਲਾਂਭ।[5]ਜਿਵੇਂ ਦੂਜ ਦੇ ਚੰਦ ਨੂੰ।[6]ਜੇਹੜੀ ਕੇਹੜੀ। [7]ਨਾਮ ਪਿੰਡ ਦਾ।

*ਪਾ:–ਸ਼੍ਰੀ ਮੁਖ। †ਪਾ:–ਭੇਟਨ ਕੋ ਲਯਾਏ।

‡ਦੇਖੋ ਰੁਤ ੨ ਅੰਸੂ ੪੪ ਅੰਕ ੨੦ ਦੀ ਹੇਠਲੀ ਟੂਕ।

ਜਾਇ ਕਰਿ ਉਤਰੇ ਹਿਤ ਬਿਸਰਾਮ ॥ ੧ ॥ ਚੌਪਈ ॥ ਇਕ ਬ੍ਰਿੱਧਾ ਨੇ ਗੁਰੂ ਪਛਾਨੇ । ਸ਼ਰਧਾਧਿਕ[1] ਪ੍ਰਣਾਮ ਪਗ ਠਾਨੇ । ਪੁਨ ਗਹਿ ਕਰਿ ਗੁਰ ਹਥ ਕੋ ਲੀਨੋ।ਏਕ ਜਾਮ ਜਬਿ ਬੀਤਨ ਕੀਨੋ॥੨॥ਦੇਖਤਿ ਖੋਜ ਸਿੰਘ ਚਲਿ ਆਏ। ਸੇਵਕ ਅਰੁ ਸਮਾਜ ਸਮੁਦਾਏ । ਤਬਿ ਕਰ ਜੋਰਿ ਬ੍ਰਿਧਾ ਕਹਿ ਮਾਈ । 'ਪ੍ਰਭੁ ਜੀ ! ਕੁਛ ਪ੍ਰਸਾਦਿ ਲਿਹੁ ਖਾਈ ॥ ੩ ॥ ਬਿਨ ਬਿਲੰਬ ਤੇ ਕਰਹੁੰ ਤਯਾਰੀ[2] । ਅਚ੍ਰਹੁ ਇਹਾਂ, ਪੁਨ ਕਰਿ ਅਸਵਾਰੀ'। ਦੇਖਿ ਸ਼ੁਧਾ ਕੋ ਸਤਿਗੁਰ ਬੋਲੇ । 'ਹਾਜ਼ਰ ਜੋ ਪ੍ਰਸਾਦਿ ਹੁਇ ਸੋ ਲੇ[3]' ॥ ੪ ॥ ਸੁਨਿ ਬਿਰਧਾ ਤਤਕਾਲ ਸਿਧਾਰੀ । ਥਾਸਨ ਦੁਗਧ ਉਠਾਯਹੁ ਭਾਰੀ । ਲੇਕਰਿ ਮਧੁਰ ਸਹਿਤ[4] ਤਹਿੰ ਆਈ । ਧਰਯੋ ਸਰਬ ਪ੍ਰਭੁ ਕੇ ਅਗੁਵਾਈ ॥੫॥ ਜੁਤਿ ਮਿਸ਼ਟਾਨ ਸੁ ਦੁਗਧ ਮਲਾਈ।ਸੀਤਲ ਕੀਨਸਿ ਬਾਧੁ ਝੁਲਾਈ।ਸ੍ਰੀ ਪ੍ਰਭੁ ਕੋ ਭਰਿ ਦੀਯੋ ਕਟੋਰਾ। ਕਰਯੋ ਪਾਨ ਰੁਚਿ ਜਿਤਿਕ,ਸੁ ਛੋਰਾ[5]॥੬॥ਪੀਛੇ ਕੀਨ ਸਭਿਨਿ ਹੀ ਪਾਨਾ। ਪੁਨ ਸਿੰਘਨਿ ਪਿਖਿ ਬਾਕ ਬਖਾਨਾ । 'ਸ਼ਰਧਾ ਘਨੀ ਪਿਖੀ ਇਸ ਮਾਈ । ਸੇਵਾ ਕਰੀ ਦੁਗਧ ਬਹੁ ਲਯਾਈ' ॥ ੭ ॥ ਸ੍ਰੀ ਮੁਖਿ ਤੇ ਬੋਲੇ ਮੁਸਕਾਤ । 'ਉਦੇ ਸਿੰਘ ! ਸੁਨਿ ਇਸ ਕੀ ਬਾਤ । ਦਿਨ ਥੋਰਨਿ ਕਾਇਆਂ ਇਹ ਤਜਾ-ਗਹਿ । ਜ ਟ ਸਦਨ ਜਨਮਹਿ ਬਡਭਾਗਹਿ ॥ ੮ ॥ ਤਬਿ ਇਸ ਤੇ ਇਕ ਸਿਧ ਜਨਮੈ ਹੈ।–ਜੈਮਨ ਜਤੀ–ਨਾਮ ਤਿਸ ਹ੍ਵੈਹੈ।ਮਾਨਨੀਯ ਸਭਿਲੋਕਨਿ ਕਰਾ । ਬਚਨ ਸ਼ਕਤਿ ਧਰਿ ਗੁਨਨ ਬਡੇਰਾ' ॥ ੯ ॥ ਅਚਰਜ ਉਦੇ ਸਿੰਘ ਸੁਨਿ ਹ੍ਵੈ ਕੈ । ਬੂਝਨਿ ਕਰੇ ਅਪਨ ਹਿਤ ਪੈਕੈ[6]।'ਸ੍ਰੀ ਪ੍ਰਭੂ!ਭੂਤ ਭਵਿੱਖਤ ਗਯਾਤਾ । ਜਥਾ ਬੱਦ੍ਰਿਫਲ ਕਰ ਪਰ[7] ਜਾਤਾ ॥ ੧੦ ॥ ਕਰਹੁ ਬਤਾਵਨਿ ਕੁਛ ਗਤਿ ਮੇਰੀ।ਕਹਾਂ ਜਨਮ ਕੋ ਧਰਿ ਹੌਂ ਫੇਰੀ?'।ਪ੍ਰਿਯਸੇਵਕ ਤੇ ਸੁਨਤਿ ਉਚਾਰੀ । 'ਪੰਥ ਖਾਲਸੇ ਕੀ ਸਿਰਦਾਰੀ[8] ॥ ੧੧ ॥ ਚਾਰ ਬਾਰ ਲੈ ਕਰਿ ਹੁਇ ਮਾਲਿਕ । ਕਰਹਿੰ ਰਾਜ ਭਾਰੀ ਮਹਿਪਾਲਕ[9] । ਬਾਰ ਪੰਚਮੀ ਉਪ-ਜਹਿੰ ਤਬੈ । ਮੌਨ ਗ਼ਾਰਕੀ[10] ਪ੍ਰਾਪਤਿ ਜਬੈ ॥ ੧੨ ॥ ਹੁਇ ਕਰਤਾਰ ਕੋ ਇਮ ਹੀ ਭਾਣਾ । ਰਾਜ ਖਾਲਸਾ ਕਰਹਿ ਮਹਾਣਾ' । ਇਮ ਕਹਿ ਸਤਿਗੁਰ ਚਢਿ ਕਰਿ ਚਲੇ । ਡੇਰਾ ਆਨਿ ਕਰਯੋ ਇਕ ਥਲੇ ॥ ੧੩ ॥ ਕ੍ਰਮ ਕ੍ਰਮ ਮਗ

[1]ਸ਼ਰਧਾ ਵਧੀ ਤੇ । [2]ਮੈਂ ਤਯਾਰ ਕਰਦੀ ਹਾਂ । [3]ਓਹੀ ਲੈ ਆ । [4]ਮਿੱਠੇ ਸਣੇ । [5](ਬਾਕੀ) ਛੱਡ ਦਿੱਤਾ । [6]ਭਾਵ ਅਪਣੀ ਬਾਬਤ । [7]ਹੱਥ ਤੇ ਧਰੇ ਬੇਰ ਵਾਂਙੂ । [8](ਤੈਨੂੰ ਦਿੱਤੀ) । [9]ਰਾਜਾ ਯਾ ਸਰਦਾਰ ਹੋਕੇ । [10]ਸੋ ਸਾਖੀ ਵਿਚ ਫਟੇਂਗੀ ਗ਼ਾਰਕੀ ਪਦ ਪਿਆ ਹੈ ਇਸ ਕਰਕੇ ਮੌਨ ਗ਼ਾਰਕੀ ਦਾ ਭਾਵ ਫਿਰੰਗੀ ਲਗਦਾ ਹੈ, ਸੋ ਸਾਖੀ ਦੇ ਟੀਕਾਕਾਰ ਬੀ ਇਹੋ ਅਰਥ ਕਰਦੇ ਆਏ ਹਨ ।

ਉਲੰਘ ਕਰਿ ਆਏ। ਬਸਹਿ ਗ੍ਰਾਮ ਚਮਕੌਰ ਜਿਥਾਏ[1]। ਉਤਰ ਪਰੇ ਕਰਿਬੇ ਹਿਤ ਡੇਰਾ। ਆਇਓ ਸਕਲ ਵਹੀਰ ਪਿਛੇਰਾ ॥੧੪॥ ਸਗਲ ਤੁਰੰਗਮ ਦਏ ਲਗਾਇ। ਤ੍ਰਿਣ ਦਾਨਾ ਆਨਨੋ ਸਮੁਦਾਇ। ਖਾਨ ਪਾਨ ਸਭਿ-ਹਿਨਿ ਤਹਿਂ ਕਰਿਕੈ। ਭਈ ਜਾਮਨੀ ਸੁਪਤੋ ਪਰਿਕੈ ॥੧੫॥ ਰਾਤ ਪਾਛਲੀ ਜਾਗਨਿ ਕਰੇ। ਗੁਰਬਾਣੀ ਕੋ ਸਿੰਘਨਿ ਰਰੇ। ਸੱਦੂ ਮੱਦੂ[2] ਆਸਾਵਾਰ। ਕੀਰਤਨ ਕਰਤੋ ਰਾਗ ਸੁਧਾਰਿ ॥ ੧੬॥ ਸੋਚ ਸ਼ਨਾਨ ਕਰਨੋ ਪ੍ਰਭੁ ਥਿਰੇ। ਵਸਤ੍ਰ ਸ਼ਸਤ੍ਰ ਕੋ ਪਹਿਰਨ ਕਰੇ।ਭਈ ਪ੍ਰਾਤ ਪਿਖਿ ਥਲ ਅਭਿਰਾਮ। ਸਤਿ-ਗੁਰ ਕੀਨਸਿ ਤਹਾਂ ਮੁਕਾਮ ॥ ੧੭ ॥ ਦਿਵਸ ਚਢੇ ਤੇ ਸਿਖ ਸਮੁਦਾਏ। ਨਮੋ ਕਰਹਿਂ ਦੀਵਾਨ ਲਗਾਏ। ਜਹਿਂ ਜਹਿਂ ਸੁਧ ਹੋਈ ਜਿਸ ਗਾਉਂ। ਦਰ-ਸ਼ਨ ਹਿਤ* ਆਏ ਚਿਤ ਚਾਉ ॥ ੧੮ ॥ ਦੁਗਧ ਦਹੀਂ ਲੇ ਰਸਤ ਘਨੇਰੀ। ਅਰਪ ਉਪਾਇਨ ਬਹੁ ਤਿਸ ਬੇਰੀ। †ਪਸ਼ਚਮ ਦਿਸ਼ ਕੀ ਸੰਗਤਿ ਘਨੀ। ਸਤਿਗੁਰ ਕੀ ਸੁਧ ਇਤ ਕੀ ਸੁਨੀ[3] ॥ ੧੯ ॥ ਇਕ ਦਿਨ ਬੀਤੇ ਸੋ ਚਲਿ ਆਈ। ਪ੍ਰੇਮੀ ਸਿੱਖ ਹੁਤੇ ਅਧਿਕਾਈ। ਬਲਖ ਬੁਖਾਰਾ ਅਰੁ ਕੰਧਾਰ। ਗ਼ਜ਼ਨੀ, ਕਾਬਲ ਨਗਰ ਉਦਾਰ ॥੨੦॥ ਪੁਰੀ ਜਲਾਲਾਵਾਦ ਪਿਸ਼ੌਰ।ਸਭਿ ਪੁਰਿ ਕੇ ਹ੍ਵੈ ਕੈ ਇਕ ਠੌਰ।ਦਰਸ਼ਨ ਕਾਰਨ ਮਿਲਿ ਕਰਿ ਚਲੇ।ਆਇ ਗ੍ਰਾਮ ਚਮਕੌਰ ਸੁ ਮਿਲੇ ॥ ੨੧ ॥ ਸਤਿਗੁਰ ਬੈਠੇ ਸਭਾ ਲਗਾਇ। ਸੰਗਤਿ ਲੇ ਅਕੋਰ ਸਮੁਦਾਇ। ਅਰਪ ਅਰਪ ਕਰਿ ਪਗ ਸਿਰ ਧਰੈਂ। ਬੈਠਿ ਸਮੀਪ ਦਰਸ ਕੋ ਕਰੈਂ ॥੨੨॥ ਸਿੱਖ ਮੁਖੀ ਜੋ ਸੰਗਤ ਕੇਰੇ।ਹਾਥ ਜੋਰਿ ਬੋਲੇ ਤਿਸ ਬੇਰੇ। 'ਪ੍ਰਭੁ ਜੀ ! ਦਰਸ਼ਨ ਹੋਇਓ ਭਲੇ। ਗੁਰ ਘਰ ਤੇ ਬਖਸ਼ਿਸ਼ ਕੁਛ ਮਿਲੇ' ॥ ੨੩ ॥ 'ਠਹਿਰਹੁ' ਸ਼੍ਰੀ ਗੁਰ ਬਾਕ ਅਲਾਵਹਿਂ। 'ਧਨ ਕੋ ਦੇਵੈਂਗੇ ਮਰਿਵਾਵੈਂ[4]ਂ'। ਸੁਨਿ ਸਿਖ ਤੁਸ਼ਨ ਭੇ ਧਰਿ ਤ੍ਰਾਸਾ।–ਕਹਾਂ ਬਾਕ ਇਹ ਗੁਰੂ ਪ੍ਰਕਾਸ਼ਾ -॥ ੨੪ ॥ ਕਰਿ ਬਿਚਾਰ ਬੋਲੇ ਤਿਹਿ ਸਮੈ। 'ਦੇਹੁ ਹੁਕਮ ਧੈਦ ਕੋ ਹਮੈਂ[5]। ਅਰ ਬਖਸ਼ਹੁ ਜੀਵਨ ਕੀ ਖੁਸ਼ੀ। ਕ੍ਰਿਪਾ ਕਰਹੁ ਸੰਗਤਿ ਪਰ ਤੁਸੀਂ ॥ ੨੫ ॥ ਪ੍ਰੇਮ ਧਰੇ ਦਰਸ਼ਨ ਕੋ ਆਏ। ਚਾਹੈਂ ਮਨੋਕਾਮਨਾ ਪਾਏ। ਸਕੁਲ

---

[1]ਜਿਸ ਥਾਵੇਂ। [2]ਨਾਮ ਰਬਾਬੀਆਂ ਦੇ। [3]ਇਥੇ ਔਣ ਦੀ ਖ਼ਬਰ ਸੁਨੀ। [4]ਧਨ ਦੇਵਾਂਗੇ ਤੇ ਮਰਵਾਵਾਂਗੇ। ਇਸ ਦਾ ਅਰਥ ਅੱਗੇ ਖੁੱਲ੍ਹੇਗਾ ਦੇਖੋ ਅੰਕ ੨੮। [5](ਘਰ ਬਾਹਰਦੇ ਕੰਮ ਧੰਦੇ ਦਾ ਸਾਨੂੰ ਹੁਕਮ ਦਿਓ। ਦੇਖੋ ਅਗੇ ਅੰਕ ੨੯। *ਪਾਃ - ਕਰਿ। †ਇਹ ਸੋ ਸਾਖੀ ਦੀ ੭੧ ਵੀਂ ਸਾਖੀ ਹੈ। ‡ਪਾਃ–ਧਨ ਕੋ ਦੇ ਵੈਰੀ ਮਰਵਾਵੈਂ।)

ਬਿਲੋਕਨਿ ਅਹੈ ਤੁਮਾਰਾ'। ਸੁਨਿ ਸ਼੍ਰੀ ਮੁਖ ਤੇ ਬਚਨ ਉਚਾਰਾ॥ ੨੬॥

ਫੰਦ॥ 'ਬਰਸੈ ਬਾਦਲ ਖੁਸ਼ੀ ਕਰਿ ਜਲ ਲੇਯ ਨ ਖੇਤ। ਚਾਤ੍ਰਿਕ ਚੁਪਕਾ ਹੁਇ ਰਹਜੈ ਕਜਾ ਬਾਦਲ ਹੋਤ[1]। ਚੰਦਨ ਪਰਉਪਕਾਰ ਹਿਤ ਬਨ ਰਹੈ ਸੁਚੇਤ[2]। ਰੰਗਾ ਪਾਪਾਂ ਦੂਰ ਹਿਤ ਕਜਾ ਨ੍ਹਾਇ ਅਚੇਤ[3]। ਰੁਤੁ ਬਿਚਾਰਾ ਕਜਾ ਕਰੈ, ਸਿਖ ਫਸਿਆ ਏਤ[4]। ਮੀਠਾ ਦੇਵੈ ਬਾਲ ਨੂੰ ਓਹ ਮਾਂਗੇ ਦੇਤ[5]। ਘੜਾ ਲੱਜ ਹਥ ਖਸਮ ਦੇ ਕਜਾ ਕੂਪ ਨ ਦੇਤਿ[6]। ਬਾਪ ਮਾਇ ਹਿਤ ਕਜਾ ਕਰੇ ਸੁਤ ਦੇਤਿ ਨ ਛੇਤ[7]। ਲੀਪਨ ਹਾਰੈ ਦੋਸ਼ ਕਜਾ ਭੀਤ ਗਿਰਦੀ ਰੇਤ[8]। ਅਟਕਾ ਜਲ ਤਾ ਬੈਧੀਏ ਜਾਂ ਬੈਧਨਿਕੇਤ[9]। ਧਨ ਵਡਿਆਈ ਦੇਇ ਕਿਸ ਖਰ ਘੜੀ ਲੇਤਿ[10]। ਭਾਜ ਵਿਚਾਰਾ ਸੀਤ ਕਿਉਂ ਜਾਂ ਝੁਲਕਾ ਦੇਤਿ[11]। ਧੰਦੇ ਅਟਕੇ ਸਿੱਖ ਸੁਣ ਪਰਵਾਰ ਸਮੇਤ[12]। ਕਾਰੀਗਰ ਖਾਤੀ[13] ਕਜਾ ਕਰੇ ਕਾਸ਼ਟ ਨਹੀਂ ਖੇਤ। ਨਦੀ ਬਾਰ ਕਿਉਂ ਪੀਵੀਏ ਕੁਣੀਆ ਨਾਂ ਲੇਤ[14]। ਖਾਣਾ ਕੀਕੂੰ ਪੱਕਣਾਂ ਜੇ ਅੱਗ ਨ ਨਿਕੇਤਾਬਿਨਾ ਸਮੇਂ ਤੇ ਬੁੱਧ ਨਹਿੰ ਕਿਆ ਹਠ ਕਾ ਹੇਤ[15]। ਮਨ ਹੀ ਦੱਕ ਘੁਮਾਰ ਕਾ ਘੜਿ ਭਾਂਡੇ ਦੇਤਿ[16]। ਮੁਹ ਕਾ ਆਖਣ

---

[1]ਭਾਵ, ਜੇ ਚਾਤ੍ਰਿਕ ਚੁਪ ਰਹੇ ਭਾਵ ਮੂੰਹ ਬੰਦ ਰਖੇ ਤਾਂ ਬੱਦਲ ਦਾ ਹਿਤ (ਮੂੰਹ ਬੂੰਦ ਵਸਾਉਣ ਦਾ) ਕੀ ਕਰੇਗਾ। [2]ਚੰਦਨ ਤਾਂ ਪਰਉਪਕਾਰ ਵਾਸਤੇ ਹੈ ਪਰ ਜੇ ਵਾਂਸ ਸੁਚੇਤ ਰਹੇ (ਕਿ ਸੁਰੀਧੀ ਨਹੀਂ ਲੈਣੀ ਤਾਂ ਚੰਦਨ ਕੀ ਕਰੇ)। [ਬਨ=ਬੇਟੁ—ਵਾਂਸ]। [3]ਰੰਗਾ ਦਾ ਪਾਪਾਂ ਨੂੰ ਦੂਰ ਕਰਨੇ ਦਾ ਹਿਤ ਕੀ ਕਰੇ ਜੇ ਕੋਈ ਇਸ਼ਨਾਨ ਕਰਨ ਤੋਂ ਅਚੇਤ ਰਹੇ ਭਾਵ ਗਾਫਲੀ ਕਰੇ। [4]ਇਸ ਲੋਕ ਦੇ ਪਦਾਰਥਾਂ ਵਿਚ। [5]ਭਾਵ, ਮਾਂ ਕੀ ਕਰੇ ਜੇ ਓਹ ਦੇਵੇ ਖੰਡ ਤੇ ਬਾਲ ਮੀਰੀ ਦੇਤ। [6]ਘੜਾ ਤੇ ਲੱਜ (ਜੋ ਹੱਥ ਵਿਚ ਲੈਕੇ) ਖਸਮ (ਵਹਾਵੇ ਨਾਂ ਤਾਂ ਕੀ ਕਹੋਗੇ ਕਿ) ਖੂਹ (ਪਾਣੀ) ਨਹੀਂ ਦੇ ਰਿਹਾ। [7]ਜੇ ਪੁੱਤ੍ਰ (ਆਪਣੇ ਦੁਖ ਸੁਖ ਦਾ) ਛੇਤ ਨਾ ਦੇਵੇ ਤਾਂ ਮਾਪਿਆਂ ਦਾ ਹਿਤ ਕੀਹ ਕਰੇ। [8]ਰੇਤ ਦੀ ਕੰਧ ਜੇ ਢਹਿੰਦੀ ਹੈ ਤਾਂ''''। [9]ਜਲ ਅਗੇ ਅਟਕਾ (ਏਨੂ) ਤਾਂ ਬੰਨ੍ਹੀਏ ਜੇ ਘਰ ਬੰਨ੍ਹਣ ਦੀ (ਸਾਮੱਗ੍ਰੀ) ਦੇਵੇ ਤਾਂ। (ਅ) (ਹੜ੍ਹ ਦੇ) ਜਲ ਅਗੇ ਅਟਕ (=ਏਨੂ) ਤਾਂ ਪਾਵੇ ਜੇ ਘਰ ਏਨੂੰਣੇ (ਉਸਾਰਨੇ) ਦੇਣ ਤਾਂ। (ਏ) ਜੇ ਘਰ ਵਿਚ ਬੰਧ (ਭਾਵ ਘੜਾ) ਹੋਵੇ ਤਾਂ ਜਲ (ਘਰ ਵਿਚ) ਰਖ ਸਕੀਏ। [10]ਜੇ ਦੇਣਾ ਹੈ ਘੜੀ ਵਿਚ ਹੀ ਲੈਣਾ ਹੈ ਤਾਂ ਵਡਿਆਈ ਤੇ ਧੰਨਤਾ ਕਿਸ ਨੂੰ ਦਿਤੀ ਜਾਵੇ। (ਅ) (ਉਤੇ ਲੱਦਿ) ਧਨ ਦੀ ਵਡਿਆਈ ਕਿਸ ਖੋਤੇ ਨੂੰ ਦਿਤੀ ਜਾਵੇ ਜੋ ਉਹ (ਮਿੱਟੀ ਦੇ ਭਾਂਡੇ ਤੇ ਧਨ) ਨੂੰ (ਇਕੋ ਜੇਹਾ ਲੈਂਦਾ ਹੈ)। (ਏ) ਪਰੰਤੂ ਸ਼ੁੱਧ ਪਾਠ 'ਖਰ' ਦੀ ਥਾਂ 'ਰਖ' ਜਾਪਦਾ ਹੈ। ਫਿਰ ਅਰਥ ਐਉਂ ਹੋਊ:—ਜੇ ਧਨ ਨੂੰ ਮਿਟੀ ਵਿਚ (ਦੱਬ) ਰਖੇ ਤਾਂ ਧਨ ਵਡਿਆਈ ਕੀਕੂੰ ਦੇਵੇ? [11]ਭੱਠ ਵਿਚਾਰਾ ਕਿਵੇਂ ਠਰੇ ਜੇ (ਝੁਲਕਾ ਦੇਣ ਵਾਲਾ) ਝੁਲਕਾ ਦੇਈ ਜਾਂਦਾ ਹੈ ਤਾਂ। [12]ਸੁਣ ਹੇ ਸਿੱਖਾ! ਜੇ ਤੁਸੀਂ ਪਰਵਾਰ ਸਣੇ ਧੰਧਿਆਂ ਵਿਚ ਫਸੇ ਹੋ (ਤਾਂ ਗੁਰੂ ਕੀ ਕਰੇ। [13]ਕਾਰੀਗਰ ਤ੍ਰਿਖਾਣ। [14]ਝੁੱਕ ਨਹੀਂ ਭਰਦੀਂ। (ਅ) ਕੰਢੇ ਤੇ ਨਹੀਂ ਜਾਂਦਾ। [15]ਬੁੱਧੀ ਤਾਂ ਸਮਾਂ ਲੱਗਕੇ ਹੀ ਆਉਂਦੀ ਹੈ ਹਠ ਦਾ ਕੀ ਲਾਭ ਹੈ (ਭਾਵ ਹਠ ਨਾਲ ਬੁੱਧੀ ਨਹੀਂ ਆ ਸਕਦੀ)। [16](ਜੇ) ਘੁਮਾਰ ਦਾ ਮਨ ਹੀ ਦੱਕ ਬਣੇ ਤਾਂ ਕੀਹ ਓਹ ਭਾਂਡੇ ਘੜ ਸਕਦਾ ਹੈ, ਭਾਵ ਮੰਕਲਪ ਮਾਤ੍ਰ ਨਾਲ ਬਿਨਾਂ ਮਿੱਟੀ ਤੇ ਚੱਕ ਦੇ ਭਾਂਡੇ ਨਹੀਂ ਘੜੇ ਜਾ ਸਕਦੇ। (ਅ) ਭਾਵ, ਜੇ ਘੁਮਾਰ ਦਾ ਮਨ ਚੱਕ੍ਰਾਂ ਵਿਚ ਹੈ ਤਾਂ ਭਾਂਡੇ ਨਹੀਂ ਘੜ ਸਕਦਾ।

ਰੀਸ ਹੈ* ਫਿਰ ਮਨ ਹੀ ਚੇਤਿ[1]। ਪਹਿਲਾਂ ਮੰਗੋ ਮੰਗਤੀ ਗੁਰ ਦੇਣ ਹੇਤ[2]। ਕਰਮ ਕੜਾਕਾ ਹਾਥ ਕਾ ਮੁਹ ਮਾਦੇ ਸੇਤ[3]। ਹਉਂ ਬਾਰ ਬਾਰ ਬਲਿਹਾਰਨੇ ਜਿਹ ਮਰ ਮਨ ਨੇਤ[4]। ੧।

ਚੌਪਈ ॥ ਮੁਨਿ ਸਿੱਖਹੁ ਮਨ ਨਹੀਂ ਬਿਚਾਰੀ। ਤੁਮਰੇ ਹਿਤ ਹਮ ਗਿਰਾ ਉਚਾਰੀ। ਠਹਿਰਹੁ ਮਨ ਠਹਿਰਾਵਨ ਕਹਯੋ। ਇਹ ਤੁਮ ਅਰਥ ਨ ਉਦ ਮਹਿੰ ਲਹਯੋ ॥ ੨੭ ॥ ਦੇਹਿ ਮੁਕਤਿ ਧਨ ਸਤਿਗੁਰ ਭਲੇ[5]। ਇਹ ਭੀ ਅਰਥ ਨ ਮਤਿ ਮਹਿੰ ਮਿਲੇ।–ਮਰਵਾਵਹਿੰਗੇ–ਕੀਨ ਉਚਾਰੇ। ਅਰਥ[6]:– ਕਿ ਕਾਟਹਿੰ ਜਨਮ ਤੁਮਾਰੇ ॥ ੨੮ ॥ ਘਰਿ ਕੋ ਹੀ ਧੰਦਾ ਤੁਮ ਚਹਿਯੋ। ਅਜਹੂੰ ਸ਼ੇਸ਼ ਕਰਮ ਕੋ ਰਹਿਯੋ[7]। ਤਉ ਨ ਸਹਿੰਸਾ ਉਰ ਮਹਿੰ ਧਰੋ। ਬਿਲਮ ਕਛੂ[8], ਨ ਉਤਾਵਲ ਕਰੋ ॥ ੨੯ ॥ ਪਰਚੋ ਸ਼ਬਦ ਸਾਥ ਲਿਵ-ਲੀਨ। ਹਰਿ ਕੀਰਤਨ ਤੁਮਕੋ ਗੁਰ ਦੀਨ। ਤਾਰਹਿਗੋ ਜਗ ਸਿਦਕ ਤੁਮਾਰਾ। ਰਹਹੁ ਸੁਚੇਤ[9] ਸੁ ਹੁਕਮ ਉਚਾਰਾ ॥ ੩੦ ॥ 'ਹਮ ਭੀ ਨਦੀ ਨ ਉਤਰਹਿੰ ਪਾਰ। ਬਸਿ ਹੈਂ ਆਨੰਦ ਪੁਰੀ ਉਰਾਰ। ਸ਼੍ਰੀ ਅੰਮ੍ਰਿਤਸਰ ਪਹੁੰਚਹੁ ਨਾਂਹਿ। ਰਹੈਂ ਉਰੇ ਕੇ ਦੇਸ਼ਨਿ ਮਾਂਹਿ ॥ ੩੧॥ ॥ ਇਤਿ ॥

ਰਾਮਦਾਸ ਸਰ ਸੰਗਤੀ ਨਾਵੈ ਸਭਿ ਨਿੱਤ। ਛੈ ਜੋਜਨ ਗੁਰ ਨਗਰ ਵਸ ਹਮ ਆਵਹਿੰ ਮਿੱਤ[10]। ਬੈਠ ਦੁਲੀਚੇ ਚਮਰ ਢੁਲ ਸਿੱਖ ਦਰਸ਼ਨ ਚਿੱਤ[11]। ਸਿੰਘ ਲਾਖ ਦਸ ਏਕਠੇ ਗਜ ਬਾਜ ਸਮੇਤ। ਲੂਟ ਪਿਆਰੀ ਮੇਰਿਆਂ ਘਰ ਧਨ ਕਾ ਖੇਤ[12]। ਸਭ ਸੰਗਤ ਨੂੰ ਮੇਲ ਲੈ ਕੇ ਕਰੋਂ ਨ ਛੇਤ[13]। ਪਹਿਲਾਂ ਆਵੈ

[1]ਮੂੰਹ ਦਾ ਕਹਿਣਾ ਤਾਂ ਰੀਸ ਮਾਤ੍ਰ ਹੈ ਫੇਰ (ਬਣੇਗਾ ਤਾਂ ਕੁਛ ?) ਮਨ ਵਿਚ ਚਿੰਤਨ ਕਰੇਗਾ ਤਾਂ। (ਅ) ਮੂੰਹੋਂ ਕਹਿਣਾ (ਤਾਂ) ਰੀਸ ਮਾਤ੍ਰ ਹੈ (ਇਸ ਨੂੰ) ਫੇਰ ਆਪਣੇ ਮਨ ਵਿਚ ਹੀ ਸੋਚ ਲਓ। [2]ਪਹਿਲਾਂ ਸੰਗਤ ਨੇ ਮੰਗਿਆ (ਜਦੋਂ ਗੁਰੂ ਦਾ) ਦੇਣ ਵਿਚ ਹਿਤ ਹੋਇਆ (ਤਦੋਂ.....)। [3](ਅਪਨੇ ਹੀ) ਕਰਮ ਦਾ ਤਮਾਚਾ (ਅਪਣੇ) ਹੱਥੀਂ (ਅਪਣੇ) ਮੂੰਹ ਤੇ ਮਾਰਕੇ (ਮੂੰਹ) ਵੱਗਾ (ਕਰ ਲਿਆ)। [4]ਜਿਸ ਨੂੰ ਮੌਤ ਨਿਤ ਯਾਦ ਹੈ ਉਸ ਦੇ ਵਾਰ ਵਾਰ ਸਦਕੇ ਹਾਂ।(ਅ) ਜਿਸ ਨੇ ਮਨ ਨੂੰ ਮਾਰਿਆ ਹੈ... [5]ਜੋ ਧਨ ਦੇਣਾ ਕਿਹਾ ਸੀ ਸੋ ਮੁਕਤਿ ਰੂਪੀ ਧਨ ਦੇਣਾ ਕਿਹਾ ਸੀ। [6](ਉਸਦਾ ਇਹ)ਅਰਥ ਸੀ ਕਿ। [7]ਪਰ ਤੁਸਾਂ ਘਰ ਦਾ ਧੰਦਾ ਹੀ ਚਾਹਿਆ, ਅਜੇ ਤੁਹਾਡਾ ਕੋਈ ਕਰਮ (ਮੁਕਤੀ ਦਾ ਬਾਧਕ) ਬਾਕੀ ਹੈ। [8]ਥੋੜੀ ਦੇਰ ਹੈ। [9]ਤਦੋਂ ਅਸੀਂ) ਹੇ ਮਿੱਤ੍ਰ ਆਵਾਂਗੇ। [10]ਦਰਸ਼ਨ ਕਰਨਗੇ। [11](ਮੇਰੇ ਸਿੱਖਾਂ ਦੇ ਘਰਾਂ ਵਿਚ ਇੰਨਾ ਧਨ ਹੋਵੇਗਾ ਕਿ ਮਾਨੋਂ) ਘਰ ਧਨ ਦਾ ਖੇਤ ਹੋਵੇਗਾ ਤੇ (ਧਨ) ਲੁਟਾਉਣਾ ਮੇਰਿਆਂ ਨੂੰ ਪਿਆਰਾ ਹੋਵੇਗਾ ਭਾਵ ਇਹ ਕਿ ਜੋ ਮੇਰੇ ਹੋਣਗੇ ਓਹ ਬੜੇ ਦਾਨੀ ਹੋਣਗੇ। (ਅ) 'ਮੇਰੇ ਸਿੱਖਾਂ ਨੂੰ ਲੁੱਟ ਨਾਲ ਪਿਆਰ ਹੋਵੇਗਾ' ਇਹ ਅਰਥ ਲਾਉਣਾ ਗੁਰੂ ਜੀ ਦੇ ਉਪਦੇਸ਼ਾਂ ਵਿਰੁੱਧ ਹੈ, ਦੂਜੀ ਵਿਚਾਰ ਇਹ ਹੈ ਕਿ ਜਿਨ੍ਹਾਂ ਦਾ ਘਰ ਧਨ ਦਾ ਖੇਤ ਹੋਵੇਗਾ ਉਨ੍ਹਾਂ ਨੂੰ ਲੁੱਟਣ ਦੀ ਕੀਹ ਲੋੜ ਹੋਊ ? [12]ਛੇਕਣਾ ਨਹੀਂ ਕਰਾਂਗੇ। *ਪਾ:–ਆਖਣ ਹੀ ਸਹੈ।

ਉਦੇ ਸਿੰਘ ਫਿਤਕਾਰੀ ਫੇਤ[1]। ਭਾਣਾ ਮੰਨਿਆਂ ਸੀਸ ਪਰ ਹੋਇ ਜੀਵਨ ਜੇਤਿ[2*]॥ ੨ ॥

ਚੌਪਈ ॥ ਇਮ ਸਤਿਗੁਰ ਕੇ ਬਾਕ ਸੁਹਾਏ ॥ ਸੁਨਿ ਕਰਿ ਸਿਖ ਮਨ ਮਹੁ ਪਛੁਤਾਏ ।–ਗੁਰ ਕੋ ਬਾਕ ਨ ਉਚਿਤ ਹਟਾਵਨ। ਮਾਨਹਿ ਸ਼ਰਧਾ ਜੁਤਿ ਸੁਖ ਪਾਵਨ ॥੩੨॥ ਅਪਨੋ ਹਿਤ† ਮਾਨਨ ਮਹਿੰ[3] ਜਾਨਹਿਂ।ਮਹਾਂ ਅਹਿਤ ਜੋ ਮੋਰਨ ਠਾਨਹਿਂ[4]–।ਸਕਲ ਖਾਲਸੇ ਗੁਰ ਬਚ ਸੁਨੇ। ਦਾਤ ਪ੍ਰਭੂ ਕੀ ਲਖੀ ਨ ਗੁਨੇ[5] ॥ ੩੩ ॥ ਸ਼੍ਰੀ ਗੁਰੁ ਬਾਸ ਕੀਨ ਚਮਕੌਰ। ਸੰਗਤਿ ਘਨੀ ਬਸੀ ਤਿਸ ਠੌਰ। ਆਨੰਦਪੁਰਿ ਮਹਿਂ ਸੁਧਿ ਜਬਿ ਗਈ। ਸੈਨਾਂ ਸਿੰਘਨ ਆਵਤਿ ਭਈ॥੩੪॥ ਅਪਰ ਸਮਾਜ ਘਨੋ ਚਲਿ ਆਯੋ। ਜੋ ਜੋ ਚਹਿਯਹਿ ਸੋ ਮੰਗਵਾਯੋ। ਡੇਰਾ ਭਯੋ ਗੁਰੂ ਕੋ ਭਾਰੀ। ਰਾਖੇ ਦੂਤ[6] ਲਗਾਇ ਪਹਾਰੀ[7]॥ ੩੫ ॥ਚਿਤਵਤਿ ਦੈਸ਼ ਗੁਰੂ ਕੇ ਸੰਗ।–ਸੈਨਪ ਤੁਰਕ ਕਰਹਿ ਕੋ ਜੰਗ[8]–। ਕਰਤੇ ਰਹੇ ਪ੍ਰਤੀਖਨ ਸਦਾ।–ਕੋ ਉਮਰਾਵ ਲਰਾਵੈਂ ਕਦਾ[9]–॥ ੩੬ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਸੰਗਤਿ' ਪ੍ਰਸੰਗ ਬਰਨਨੇ ਨਾਮ ਏਕ ਤ੍ਰਿੰਸਤੀ ਅੰਸੂ ॥ ੩੧॥ ੩੨. [ਸੈਦਾ ਬੇਗ ਸ਼ਰਨ ਆਯਾ]।

ਦੋਹਰਾ ॥‡ ਦੈ ਉਮਰਾਵ ਲਹੌਰ ਕੇ ਦਿੱਲੀ ਕੇ ਮਗ ਜਾਤਿ। ਭੀਮ ਚੰਦ ਸੁਨਿ ਬਾਤ ਕੋ ਘਾਤ ਜਾਨਿ ਭੁਲਿ ਭਾਂਤਿ॥੧॥ਚੌਪਈ॥ਆਦਿਕ ਭੂਪਚੰਦ§ ਹੈਂਡੂਰੀ।ਸਭਿ ਕੋ ਸੰਗ ਗਿਨੋ ਬਿਧਿ ਰੂਰੀ।[10]ਔਚਕ ਆਨਿ ਬਨੀ ਕਸੋਂ ਟਰੈ। ਤੁਰਕ ਲਰਾਵਹੁ ਆਪ ਨ ਲਰੋ ॥ ੨ ॥ ਕੋਤਿਕ ਦਰਬ ਦੇਉ ਉਮਰਾਊ।

[1]ਫਤਹ ਕਰਨ ਵਾਲਿਆਂ ਨੂੰ ਫਤਹ ਕਰੇਗਾ ਭਾਵ ਤੁਰਕਾਂ ਨੂੰ। (ਅ) ਫਿਟਕਾਰਿਆਂ ਹੋਇਆਂ ਨੂੰ ਫਤਹ ਕਰੇਗਾ।[2](ਉਦੇ ਸਿੰਘ) ਨੇ ਸਿਰ ਤੇ ਭਾਣਾ ਮੰਨਣਾ ਹੈ ਇਸ ਕਰਕੇ ਜ਼ਿੰਦਗੀ ਦੇ ਜਿੱਤਣ ਵਾਲਾ ਹੋਵੇਗਾ। ਸੂਚਨਾ–'ਉਦੇ ਸਿੰਘ ਜੀ ਚਮਕੌਰ ਜੱਧ ਵਾਲੀ ਰਾਤ ਚਮਕੌਰ ਤੋਂ ਪਹਿਲੇ ਮਹਾਂ ਜੁੱਧ ਕਰਕੇ ਸ਼ਹੀਦ ਹੋਏ ਸੀ। (ਅ) ਜਿਨਾਂ ਨੇ ਸਿਰ ਤੇ ਭਾਣਾ ਮੰਨ ਲਿਆ ਹੈ ਉਨਾਂ ਨੇ ਜੀਵਨ ਜਿੱਤ ਲਿਆ ਹੈ। [3](ਬਚਨ) ਮੰਨਣ ਵਿਚ। [4]ਜੇ ਮੋੜਨਾ ਕਰੀਏ ਤਾਂ। [5]ਗੁਰਾਂ ਦੀ ਦਾਤ ਨੂੰ ਲਖ ਲਿਆ (ਤੇ ਜਾਣ ਲਿਆ ਕਿ ਅਸੀਂ) ਨਿਰਗੁਣੇ ਹਾਂ। (ਅ) ਗੁਰਾਂ ਦੀ ਦਾਤ ਵਿਚਾਰ ਕੇ ਸਮਝ ਨਾਂ ਸਕੇ। [6]ਮੁੰਹੀਏਂ। [7]ਪਹਾੜੀਆਂ ਨੇ। [8]ਕੋਈ ਤੁਰਕ ਸੈਨਾਂ-ਪਤੀ (ਗੁਰੂ ਜੀ ਨਾਲ, ਜੰਗ ਕਰੇ। [9]ਭਾਵ ਪਹਾੜੀ ਰਾਜੇ ਸਦਾ ਉਡੀਕਦੇ ਰਹੇ ਕਿ ਕੋਈ ਤੁਰਕਾਂ ਦਾ ਜਿੰਨਾ ਪਤੀ ਗੁਰਾਂ ਨਾਲ ਲੜੇ। (ਅ)"'ਕਦੇ ਅਸੀਂ ਕਿਸੇ (ਤੁਰਕ) ਉਮਰਾਵ ਨਾਲ ਲੜਾ ਦੇਈਏ ਗੁਰਾਂ ਨੂੰ।

*ਪਾ:–ਚੇਤ। †ਪਾ:–ਅਪਨੇ ਹਿਤ। ‡ਸੋ ਸਾਖੀ ਦੀ ੨੦ ਵੀਂ ਸਾਖੀ ਚਲੀ।

§ਪੁਰਾਤਨ ਨੁਸਖੇ ਦਾ ਪਾਠ 'ਭੂਪਦੰਦ' ਹੈ, ਮਗਰਲਿਆਂ ਤੇ ਭੀਮ ਚੰਦ ਹੈ। ਹੈਂਡੂਰ ਦਾ ਰਾਜਾ ਭੂਪ ਚੰਦ ਸੀ।

ਸਤਿਗੁਰ ਪੁਰਿ ਬਾਹਰ ਪਰਚਾਊ[1]। ਨਹੀਂ ਦੁਰਗ ਬਲ ਲਰਿਬੋ ਕਾਰਨ।
ਥੋਰੇ ਸਿੰਘ ਧਰੇ ਹਥੀਆਰਨਿ ॥ ੩ ॥ ਆਪ ਆਪਨੇ ਅਹੈਂ ਟਿਕਾਨੇ[2]।
ਸੋ ਨਹਿ ਪਹੁੰਚ ਸਕਹਿ ਤਿਸ ਥਾਨੇ[3]। ਭੇੜ ਅਚਾਨਕ ਹੀ ਬਨ ਜਾਇ।
ਕੌਨ ਲਰੈ ਤੁਰਕਨਿ ਅਗਵਾਇ ॥੪॥ ਲੂਟ ਜਾਵਹਿ ਸਤਿਗੁਰ ਕੋ ਡੇਰਾ।
ਕਿਮ ਹੂੰ ਬਚੈ ਨ, ਹੁਇ ਭਟ ਭੇਰਾ। ਹਤਨੋ ਜਾਇ ਗੁਰ ਕਿਧੌਂ ਪਲਾਏ।
ਹਮਰੀ ਬਾਤ ਭਲੀ ਬਨਿ ਜਾਏ॥੫॥ਨਹਿ ਕਲਗ਼ੀਧਰ ਕਰਹਿ ਬਿਗਾਰਾ[4]।
ਹਮਰੋ ਦੇਸ਼ ਨਿਭੈ ਹੁਇ ਸਾਰਾ[5]। ਇਮ ਗਿਨਿ ਸਭਿਨਿ ਪ੍ਰਧਾਨ ਪਠਾਏ।
ਮਿਲੇ ਪੰਥ ਮਹਿ ਹੁਇ ਅਗੁਵਾਏ ॥੬॥ ਸਭਿ ਰਾਜਨ ਕੋ ਕਹਨੋ ਸੁਨਾਯੋ।
ਲਘੁ ਦਲ ਜੁਤਿ ਗੁਰ ਸਿਵਰ ਬਤਾਯੋ।ਮਜਲ ਮਜਲ ਪ੍ਰਤਿ ਦਰਸ਼ ਹਜ਼ਾਰ।
ਹਮਰੋ ਕਾਰਜ ਦੇਹੁ ਸੁਧਾਰਿ ॥ ੭ ॥ ਹਜ਼ਰਤ ਕੇ ਸੰਗ[6] ਸਦਾ ਬਖੇਰਾ।
ਖੁਸ਼ੀ ਹੋਇ ਸੁਨਿ ਕੈ ਤਿਸ ਬੇਰਾ। ਲੁਦਕ[7] ਨਗਰ ਕੋ ਪੰਥ ਨ ਜਾਵਹੁ।
ਘਾਟ[8] ਦੂਸਰੇ ਸੁਗਮ ਸਿਧਾਵਹੁ ॥ ੮ ॥ ਪਰਲੇ ਪਾਰ ਗ੍ਰਾਮ ਚਮਕੌਰ।
ਬੁਰਜ ਨ ਦੁਰਗ ਅਟਾ ਤਿਸ ਠੌਰ[9]। ਥਲ ਮਦਾਨ ਮਹਿ ਉਤਰਨੋ ਡੇਰਾ[10]।
ਪਰਹੁ ਅਚਾਨਕ ਲੀਜੈ ਘੇਰਾ[11] ॥ ੯ ॥ ਸੈਦਾਬੇਗ ਏਕ ਕੋ ਨਾਉਂ।
ਅਲਫ਼ਖਾਨ ਦੂਸਰ ਉਮਰਾਉ। ਸੁਨਿ ਕਰਿ ਦੌਨ ਲੋਭ ਕੇ ਪੂਰੇ। ਤਿਸੀ ਪੰਥ
ਮਹਿ ਪਾਇਨ ਗੋਰੇ[12]॥ ੧੦ ॥ ਸਤੁੱਦ੍ਰਵ ਉਲੰਘਿ ਆਇ ਦਲ ਸਾਰਾ। ਸੁਨਨੋਂ
ਖਾਲਸੇ ਬਜਤਿ ਨਗਾਰਾ। ਇਤਨੇ ਮਹਿੰ ਇਕ ਨਰ ਚਲਿ ਆਯੋ। ਦਲ
ਮਹਿ ਹੁਤੋ[13] ਭੇਤ ਸਭਿ ਲਖਾਯੋ ॥ ੧੧ ॥ ਹਾਥ ਜੋਰਿ ਗੁਰ ਸਾਥ ਉਚਾਰਾ।
'ਕਿਮ ਨਚਿੰਤ ਪ੍ਰਭੁ ! ਡੇਰੋ ਡਾਰਾ ? ਤੁਮ ਪਰ ਦਸ ਹਜ਼ਾਰ ਅਸਵਾਰ। ਦੋ
ਉਮਰਾਵ ਆਇ ਰਿਸ ਧਾਰਿ ॥ ੧੨॥ ਪੂਰਿ ਗਿਰੇਸ਼ੁਰ[14] ਇਤ ਲੇ ਆਏ।
ਸਾਵਧਾਨ ਪ੍ਰਭੁ ਰਚਹੁ ਉਪਾਏ।ਮੈਂ ਰਾਵਰਿ ਸਿਖ ਸੁਨਿਕੈ ਧਾਯੋ।ਆਨਿਭੇਤ
ਗਨ ਰਿਪੁਨਿ[15] ਬਤਾਯੋ'॥੧੩॥ਸੁਨਿ ਕਲਗ਼ੀਧਰ ਹੁਕਮ ਉਚਾਰਾ। 'ਦਿਹੁ
ਬਜਾਇ ਰਣਜੀਤ ਨਗਾਰਾ। ਡਾਲਿ ਹਯਨਿ ਪਰ ਜ਼ੀਨ ਉਤਾਲੇ। ਝੁਪਕ
ਖੜਗ ਧਨੁ ਢਾਲ ਸੰਭਾਲੇ ॥੧੪॥ ਸਾਵਧਾਨ ਹੈ ਰੋਕਨੋ ਆਗਾ[16]।ਸਿੰਘਨਿ

[1]ਸਤਿਗੁਰੂ ਜੀ (ਅਨੰਦ) ਪੁਰੋਂ ਬਾਹਰ ਪਰਾਈ ਥਾਂ ਵਿਚ ਹਨ। [2]ਟਿਕਾਨੇ ਹਨ (ਸਿੰਘ)। [3]ਭਾਵ ਚਮਕੌਰ ਸਾਹਿਬ।[4]ਫਿਰ ਸਾਡਾ ਵਿਗਾੜ ਨਹੀਂ ਕਰ ਸਕੇਗਾ।[5]ਔਰੰਗਜ਼ੇਬ ਨਾਲ। [6]ਲੁਧਿਆਣਾ। [7]ਪੱਤਣ। [8]ਭਾਵ ਗੁਰੂ ਜੀ ਦੇ ਪਾਸ ਓਥੇ ਬੁਰਜ ਵੀ ਨਹੀਂ ਕਿਲਾ ਵੀ ਨਹੀਂ ਤੇ ਕੋਈ ਅਟਾਰੀ ਵੀ ਨਹੀਂ। [9]ਮਦਾਨੇ ਥਾਂ ਉਤਰਿਆ ਪਿਆ ਹੈ ਡੇਰਾ।[10]ਪੈਰ ਧਰੇ। [11](ਤੁਰਕਾਂ ਦੇ) ਦਲ ਵਿਚ ਸੀਗਾ। [12]ਪਹਾੜੀ ਰਾਜੇ।[13]ਵੈਰੀਆਂ ਦਾ ਸਾਰਾ ਭੇਤ। [14]ਟੋਕੇ ਅੱਗਾ ਰੋਕਿਓ।

ਰਿਦੈ ਬੀਰ ਰਸ ਜਾਗਾ। ਦਲ ਮੁਕਾਬਲੇ ਦੋਨਹੁ ਹੋਏ। ਗੋਚਰ ਦ੍ਰਿਸ਼ਟਿ ਪਰਸਪਰ ਦੋਏ[1]॥ ੧੫॥ ਪੰਜ ਹਜ਼ਾਰੀ ਇਕ ਉਮਰਾਵ। ਸੈਦਾਬੇਗ ਜਿਸੀ ਕੋ ਨਾਵ। ਤਿਨ ਸਤਿਗੁਰ ਦਿਸ਼ ਦ੍ਰਿਸ਼ਟਿ ਚਲਾਈ। ਤਤਛਿਨ ਰਿਦੇ ਸੁਮਤਿ ਹੁਇ ਆਈ॥ ੧੬॥ ਜਾਗ ਪਰੈ ਪੂਰਬਲੇ ਭਾਗਾ। ਸੁਖਤਿ ਉਠਨੋ ਜਿਮ ਲਗ ਅਨੁਰਾਗਾ[2]। ਜੋਤਿਕ ਚਮੂੰ ਕਹੋ ਮੈਂ ਹੁਤੀ। ਸਭਿ ਕੀ ਅਪਨ ਸੰਗ ਕਰ ਮਤੀ[3]॥ ੧੭॥ ਜੋਤਿਕ ਹੁਤੀ ਸ਼ਾਹ ਦਿਸ਼ ਕੋਰੀ। ਸਭਿ ਕੋ ਤਜਾਗ ਕੀਨ ਤਿਸ ਬੋਰੀ। ਪ੍ਰਿਥਕ ਹੋਹਿ ਦੁੰਦਭਿ ਬਜਵਾਯੋ। ਸਨੇ ਸਨੇ ਸੰਗ੍ਰਾਮ ਮਚਾਯੋ॥ ੧੮॥ ਜਬਿ ਘਮੰਡ ਕੀ ਮਚੀ ਲਰਾਈ[4]। ਜ੍ਵਾਲਾ ਬਮਨੀ[5] ਬਿੰਦ ਚਲਾਈ। ਫੇਰਿ ਹਯਨਿ ਕੋ ਸਿੰਘ ਪੁਹਾਰੈਂ। ਤਥਾ ਤੁਰਕ ਸਨਮੁਖ ਹ੍ਵੈ ਮਾਰੈਂ॥ ੧੯॥ ਸੁਭਟ ਤੁਰੰਗ ਅੰਗ ਲਗ ਗੋਰੀ। ਗਿਰਹਿ ਧਰਨ ਪਰ ਮੁਖ ਨਹਿ ਮੋਰੀ[6]। ਦਿਸ਼ ਦੋਇਨਿ ਤੇ ਟਿਕੀ ਲਰਾਈ। ਅਵਲੋਕਹਿ ਥਿਰ ਹੋਇ ਗੁਸਾਈਂ॥ ੨੦॥ ਨਹੀਂ ਪੁਹਾਰ ਸਰਨਿ ਕੋ ਕਰੈਂ[7]। ਗਾਢੇ ਹੋਇ[8] ਖਾਲਸਾ ਲਰੈ। ਕਿਤਕਿ ਬੇਰ ਜਬਿ ਲਰਤਿ ਬਿਤਾਈ। ਸੈਦਾਬੇਗ ਚਹੈਸ਼ਰ-ਨਾਈ[9]॥ ੨੧॥ ਤਜਿ ਤੁਰਕਨਿ ਕੋ ਦਲ ਕੋ ਸਾਥ[10]। ਮਿਲਨੋ ਖਾਲਸੇ ਸਨ ਕਹਿ ਗਾਥ[11]। "ਜਿਮ ਤੁਮ ਗੁਰ ਕੇ ਸਿੱਖ ਬਡੇਰੇ। ਤਥਾ ਪਿਖੀਜੈ ਮੋ ਕੋ ਚੇਰੇ॥ ੨੨॥ ਜੰਗ ਜੀਤਿ ਕੈ ਮਿਲਿਹੌਂ ਫੇਰ[12]। ਇਮ ਕਹਿ ਮਿਲਿ ਕਰਿ ਭਯੋ ਦਲੇਰ। ਸਿੰਘਨ ਤੇ ਆਗੈ ਹੁਇ ਲਰਿਓ। ਗਨ ਤੁਰਕਨ ਕੋ ਮਾਰਨ ਕਰਿਓ॥ ੨੩॥ ਅਲਫ਼ ਖਾਨ ਪਿਖਿ ਕਰਿ ਇੰਪ੍ਰੀਤ।—ਸਾਥੀ ਫਟਨੋ ਕਹਾਂ ਅਬਿ ਜੀਤ?—।ਸਨੇ ਸਨੇ ਨਿਜ ਸੈਨ ਹਟਾਈ। ਤਉ ਖਾਲਸਾ ਮਾਰਤਿ ਜਾਈ॥ ੨੪॥ ਸੈਦਾਬੇਗ ਸਿੰਘ ਮਿਲਿ ਸਾਰੇ। ਦੂਰ ਭਜਾਵਤਿ ਲਗ ਬਹੁ ਮਾਰੇ[13]। ਲੈ ਕਰਿ ਛਤੇ ਹਟੇ ਪਸ਼ਚਾਤੀ। ਤੁਰਕ ਪੁੰਜ ਕੋ ਬਨ ਕਰਿ ਘਾਤੀ॥ ੨੫॥ ਜਹਾਂ ਖਲੇ ਕਲਗ਼ੀਧਰ ਧੀਰ। ਉਰ ਪ੍ਰਮੋਦ ਧਰਿ ਪਹੁੰਚੇ ਤੀਰ। ਸੈਦਾਬੇਗ ਉਛਰਿ

---

[1]ਦੋਵੇਂ (ਦਲ) ਇਕ ਦੂਏ ਨੂੰ ਦਿੱਸ ਪਏ। [2]ਮਾਨੋਂ ਪ੍ਰੇਮ (ਅਗੇ ਹੀ) ਲਗਿਆ ਹੋਇਆ ਸੀ, (ਤੇ ਸੁੱਤਾ ਪਿਆ ਸੀ ਹੁਣ) ਸੁੱਤ ਜਾਗ ਉਠਿਆ ਹੈ। [3]ਸਾਰਿਆਂ ਦੀ ਸਲਾਹ ਅਪਣੇ ਨਾਲ ਰਲਾਕੇ। [4]ਜਦੋਂ ਜ਼ੋਰ ਦੀ ਲੜਾਈ ਮਚੀ। [5]ਬੰਦੂਕਾਂ। [6]ਭਾਵ ਸੂਰਮੇ ਮੂੰਹ ਨਹੀਂ ਮੋੜਦੇ। [7](ਆਪ ਗੁਰੂ ਜੀ) ਤੀਰਾਂ ਦੇ ਵਾਰ ਨਹੀਂ ਕਰਦੇ। [8]ਤਕੜੇ ਹੋਕੇ। [9]ਸ਼ਰਨ ਆਇਆ ਚਾਹੇ। [10]ਦਲ ਦਾ ਸੰਗ ਤਜਕੇ। [11]ਅਪਣਾ ਹਾਲ ਕਹਿਕੇ। [12]ਮਿਲਾਂਗਾ ਫੇਰ (ਕਲਗੀਧਰ ਜੀ ਦੇ ਚਰਨੀ ਸੀਸ ਟਿਕਾਵਣ ਹਿਤ)। [13]ਬਹੁਤ ਦੂਰ ਤਕ ਭਜਾਏ ਤੇ ਮਾਰੇ।

ਹਯ ਤਰੇ। ਗੁਰ ਕੇ ਚਰਨ ਬੰਦਨਾ ਕਰੇ॥ ੨੬॥ਬੋਲੇ ਪ੍ਰਭੂ, 'ਉਮਰ ਬਰ ਕਰਾਰ[1]। ਮਿਲੇ ਸੁ ਖੂਬ ਈਨ ਤਕਰਾਰ[2]*।ਸੈਦਾਬੇਗ ਸਮਝ ਤੂੰ ਬੇਗ[3]। ਅਹੋ ਕੰਧਾਰੀ ਬਾਂਧਹੁ ਤੇਗ਼[4]॥੨੭॥ ਪੂਰਬ ਗੁਰ ਨਾਨਕ ਤੁਮ ਮਿਲੇ। ਸੇਵਾ ਕਰੀ ਹੁਤੀ ਤਬਿ ਭਲੇ† । ਤਬਿ ਹਮ ਤੋ ਸੋਂ ਇਮ ਕਹਿ ਗਏ।–ਕਬਹਿ ਬੁਲਾਵਹਿੰਗੇ ਹਿਤ ਕਿਏ[5] ॥੨੮॥ ਸ਼ਸਤ੍ਰ ਬਿਲੋਕਨ ਕਰੈਂ ਤਿਹਾਰੋ। ਤਬਿ ਪਰਖਹਿੰਗੇ ਜਥਾ ਉਚਾਰੋ–। ਪਰਚਾ ਪ੍ਰਥਮ ਸ਼ਬਦ ਕੋ ਕੀਆ[6]। ਪਾਛੇ ਇਸ ਪ੍ਰਕਾਰ ਕਹਿ ਦੀਆ ॥ ੨੯ ॥–[7]ਤੁਪਕ ਕਮਾਇਲ ਕਰਾਮਾਤ। ਚਿ ਨ ਖੈਰ ਖਿਲਸ ਜੱਨਾਤਿ[8]–'।ਏਤੀ ਬਾਤ ਗੁਰੂ ਜਬਿ ਕਹੀ।ਸਮਝੋ ਮੁਗ਼ਲ ਰਿਦੇ ਤਬਿ ਸਹੀ ॥ ੩੦ ॥ ਪਰਸੋ ਅਗਾਰੀ ਦੰਡ ਸਮਾਨ।'ਰਾਖਿ ਰਾਖਿ ਮੁਝ ਪੀਰ ਮਹਾਨ ! ਰਾਵਰਿ ਦਰਸ ਸੁਨੇ ਬਚ ਜਬੈ। ਪੂਰਬ ਸਿੰਮ੍ਰਤ ਭੀ[9] ਅਬਿ ਸਬੈ ॥੩੧॥ ਭਈ ਸ਼ਕਤਿ ਮੁਝ ਬਿਖੈ ਬਿਸਾਲ। ਰਖਹੁ ਪੀਰ ਜੀ ! ਲੇਹੁ ਸੰਭਾਲ। ਜਿਤਿਕ ਪ੍ਰਥਮ ਕੀ[9]ਬਾਤਿ ਉਬਾਚੀ। ਸਭਿ ਜਾਨੀ ਮੈਂ ਬਿਤੀ ਸੁ ਸਾਚੀ' ॥ ੩੨॥ ਦੈ ਧੀਰਜ ਤਬਿ ਪ੍ਰਭੂ ਢਿਗ ਰਾਖਾ। ਜਿਸਕੋ ਨਿਤ ਦਰਸ਼ਨ ਅਭਿਲਾਖ । ਮੁਗ਼ਲ ਪ੍ਰਮੋਦ[10] ਘਨੋ ਉਰ ਪਾਯੋ। ਜੋਤਿਕ ਡੇਰਾ ਸਕਲ ਲੁਟਾਯੋ ॥੩੩[1]॥ ਸਭਿ ਕਿਛ ਤਯਾਗਿ ਰਹਯੋ ਪ੍ਰਭੂ ਪਾਸ।–ਹੁਇ ਪ੍ਰਲੋਕ ਸੁਖ–ਲਾਗੀ

[1]ਤੇਰੀ ਉਮਰ ਵੱਡੀ ਹੋਵੇ। [2]ਤੁਸੀਂ ਐਨ ਇਕਰਾਰ (ਮੁਜਬ) ਚੰਗੇ ਮਿਲੇ ਹੋ । [3]ਛੇਤੀ ਸਮਝ। [4]ਤੂੰ ਕੰਧਾਰੀ ਸੈਂ ਤੇ ਤੇਗ਼ਾ ਵੰਨ੍ਹਦਾ ਹੁੰਦਾ ਸੈਂ। [5]ਕਦੀ ਫੇਰ ਸੱਦਾਂਗੇ ਪ੍ਰੇਮ ਕਰਕੇ। [6]ਤਦੋਂ ਨਾਮ ਦਾ ਪਰਚਾ ਕੀਤਾ ਸੀ ਪਹਿਲੋਂ, ਭਾਵ ਨਾਮ ਵਿਚ ਲਾਇਆ ਸੀ ਤੈਨੂੰ। [7]ਜੇ ਤੁਪਕ ਪਾਠ ਸਹੀ ਸਮਝੀਏ ਤਾਂ ਅਰਥ ਐਉਂ ਹੋਸੀ:–ਬੰਦੂਕ ਦੀ ਕਮਾਈ ਯਾ ਕਮਾਲ (ਐਸਾ ਹੋਵੇ ਕਿ ਲੋਕ ਇਸ ਨੂੰ) ਕਰਾਮਾਤ (ਸਮਝਣ)।(ਅ)ਬੰਦੂਕ ਦਾ ਕਮਾਲ ਕਰਾਮਾਤ ਹੈ।(ਇਸ ਕਮਾਲ ਵਾਲੇਨੂੰ)ਕਿਹੜੀ ਨੇਕੀ ਨਹੀਂ (ਮਿਲੇਗੀ ਦੋਸਤਾਂ ਵਾਲੀ ਕਿ) ਬਹਿਸ਼ਤਾਂ ਵਾਲੀ(ਭਾਵ ਦੁਇ ਮਿਲਨਗੀਆਂ, ਦੋਸਤ ਤਾਂ ਅਸ਼ ਅਸ਼ ਕਰਨਗੇ ਕਮਾਲ ਤੇ, ਏ ਕਮਾਲ ਦੱਸ ਕਰਕੇ ਸੂਰਬੀਰਤਾ ਹੋਵੇਗੀ, ਸੂਰਬੀਰ ਸੁਰਗਾਂ ਵਿਚ ਜਾਂਦੇ ਹਨ)।[ਫਾ:,ਚਿਨ=ਚਿਹ ਨਾ=ਕਿਹੜੀ ਨਹੀਂ । ਅ:, ਖ਼ੈਰ=ਨੇਕੀ।ਖਿਲਿਸ=ਸੱਚਾ ਦੋਸਤ, ਦੋਸਤੀ। ਜੱਨਾਤ=ਜੱਨਤ ਦਾ ਬਹੁਵਚਨ, ਸੁਰਗਾਂ]। (ਏ) ਸੋ ਸਾਖੀ ਦਾ ਪਾਠ ਹੈ ਤੁਬਕ।ਅਰਥ ਫਿਰ ਐਉਂ ਭੀ ਲਗਦਾ ਹੈ:–(ਕਿ ਤਦੋਂ) ਤੂੰ ਕਿਹਾ ਸੀ ਕਿ(ਤੁਸਾਂ ਵਿਚ)ਕਰਾਮਾਤ ਦਾ ਕਮਾਲ ਹੈ । ਕਿਸੇ ਦੀ ਖ਼ੈਰ ਨਹੀਂ (ਸਿਵਾ ਆਪਦੀ)ਦੋਸਤੀ ਦੇ,(ਇਨਸਾਨ ਕੀਹ)ਜਿੰਨਾਂ ਤਕ (ਏਹ ਗਲ ਮੰਨਦੇ ਹਨ) [ਤੁਬਕ=ਤੁਵ+ਕ=ਤੂੰ ਕਿਹਾ ਸੀ]। [9]ਯਾਦ ਆ ਗਈ ਹੈ। [9]ਪਿਛਲੇ ਜਨਮ ਦੀ। [10]ਖੁਸ਼ੀ। *ਪਾ:–ਲੀਨ ਤਕਰਾਰ। ਪੁਨਾ:–ਮਿਲੇ ਸੁ ਖੂਬ ਤੁਮ ਈਕਰਾਰ। ਸੋ ਸਾ: ਦਾ ਪਾਠ ਹੈ, ਮਿਲੇ ਖੂਬ ਈਨ ਤਕਰਾਰ। †ਸੋ ਸਾਖੀ ਦਾ ਪਾਠ ਹੈ:–ਬਾਗ ਮੇਂ ਸੇਵਾ ਕਰੀ ਥੀ।

ਆਸ। ਸਗਲੇ ਤੁਰਕ ਗਏ ਜਬਿ ਦੂਰ। ਉਤਰੇ ਡੇਰੇ ਬਿਖੈ ਹਜੂਰ[1] ॥੩੪॥
ਖਾਨ ਪਾਨ ਦਾਨਾ ਤ੍ਰਿਨ ਪਾਇ। ਬਸੇ ਨਿਸਾ ਪੂਰਬ ਕੀ[2] ਥਾਇ। ਭਈ
ਪ੍ਰਭਾਤਿ ਕੂਚ ਕਰਿ ਦੀਨ। ਸੈਦਾਬੇਗ ਹਕਾਰਨਿ ਕੀਨ ॥ ੩੫ ॥ ਬਖਸ਼ੇ
ਸ਼ਸਤ੍ਰ ਗੁਰੂ ਜੀ ਫੇਰ। ਚਢਿ ਤੁਰੰਗ ਪਰ ਮੁਦਤਿ ਬਡੇਰ। ਚਲਨੋ ਸੰਗ
ਮਿਲਿ ਸਿੰਘਨਿ ਸਾਥ। ਗਮਨੇ ਆਨੰਦਪੁਰਿ ਦਿਸ਼ ਨਾਥ ॥ ੩੬ ॥ ਸਗਲੋ
ਪੰਥ ਉਲੰਘਨਿ ਕਰਿਓ। ਦੁੰਦਭਿ ਸ਼ਬਦ ਸ਼ੋਨ ਮਹਿੰ ਪਰਿਓ। ਪੁਰਿ ਜਨ
ਸੁਨਿਕੈ ਬਹੁ ਅਹਿਲਾਦੇ।ਨਿਕਸੇ ਚਾਰੋਂ ਸਾਹਿਬਜ਼ਾਦੇ॥੩੭॥ਮਿਲਿ ਮਾਨਵ
ਸਭਿ ਵਹਿਰ ਪਧਾਰੇ। ਦਰਸ਼ਨ ਕਰਤਿ ਬੰਦਨਾ ਧਾਰੇ। ਕੁਸ਼ਲ ਪ੍ਰਸ਼ਨ
ਪ੍ਰਭੁ ਸਭਿ ਪ੍ਰਤਿ ਗਾਏ। ਮਿਲੇ ਅੱਗੂ ਜੇ ਦਰਸ਼ਨ ਪਾਏ ॥ ੩੮ ॥ ਅਨਿਕ
ਬਿਧਿਨਿ ਕੀ ਅਰਪਿ ਉਪਾਇਨ। ਪਰਸਤਿ ਸ਼੍ਰੀ ਸਤਿਗੁਰ ਕੇ ਪਾਇਨਿ।
ਅੱਗੂ ਆਇ ਸਭਿ ਮਿਲਿ ਨਰ ਹਰਖੇ।ਪੁਰਿ ਮਹਿੰ ਬਰੇ ਪੁਸ਼ਪ ਗਨ ਬਰਖੇ॥
੩੯ ॥ ਗਏ ਤੁਰੰਗਮ[3]* ਪੰਥ ਬਜਾਰੇ। ਸਗਰੇ ਨਰ ਬੰਦਨ ਕਹੁ ਧਾਰੇ।
ਉਤਰ ਪਰੇ ਨਿਜ ਮੰਦਰ ਗਏ। ਪ੍ਰਥਮ ਮਾਤ ਕੋ ਬੰਦਨ ਕਏ ॥ ੪੦ ॥
ਆਸ਼ਿਖ ਦੇ ਸਿਰ ਪਰ ਕਰ ਫੇਰਾ। ਸ਼੍ਰੀ ਗੁਜਰੀ ਉਰ ਅਨੰਦ ਬਡੇਰਾ।ਬੈਠਨ
ਕੋ ਸਥਾਨ ਪੁਨ ਗਏ। ਰੁਚਿਰ ਪ੍ਰਧੰਕ ਡਸਾਵਨਿ ਕਏ ॥ ੪੧ ॥ ਦਿਨ
ਕੇਤਿਕ ਪੁਰਿ ਬਸੇ ਗੁਸਾਈਂ। ਸੰਗਤ ਚਲੀ ਆਇ ਸਮੁਦਾਈ। ਦਰਸ਼ਨ
ਕਰਹਿੰ ਕਾਮਨਾ ਪਾਵਹਿੰ। ਬਸਹਿੰ ਨਿਕਟ ਪੁਨ ਸਦਨ ਸਿਧਾਵਹਿੰ ॥੪੨।

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ'ਸੈਦਾਬੇਗ'ਪ੍ਰਸੰਗ ਬਰਨਨੰ ਦ੍ਵਿਤ੍ਰਿੰਸਤੀ ਅੰਸੂ ॥੩੨॥

੩੩. ਇਕ ਦਿਨ ਦੀ ਇਸਤ੍ਰੀ ਪਠਾਨ ਨੇ ਖੋਹੀ।

ਦੋਹਰਾ॥ਸੈਦਬੇਗ ਤੇ ਸਥਿ ਸੁਨਨੋ ਗਿਰਈਸ਼੍ਵਰਨ[4]ਬ੍ਰਿਤਾਂਤ। 'ਸੈਨ ਗੁਰੂ ਪਰ
ਦਰਬ ਦੇ ਲਯਾਏ ਲਰਨ ਪ੍ਰਯਾਂਤ[5]' ॥੧॥ਚੌਪਈ॥ ਉਦੇਸਿੰਘ ਆਲਮਸਿੰਘ
ਆਦਿ।ਸਭਿ ਸੁਨਿ ਕਰਿ ਹੋਏ ਬਿਸਮਾਦ।–ਮੰਦ ਮਤੀ ਸਭਿ ਦੁਸ਼ਟ ਪਹਾਰੀ।
ਰਚਨੋ ਕਪਟ ਆਨਨੋ ਦਲ ਭਾਰੀ–॥੨॥ਇਕ ਦਿਨ ਸਤਿਗੁਰ ਸਭਾਮਝਾਰਾ।
ਥਿਰੇ, ਖਾਲਸਾ ਆਯਹੁ ਸਾਰਾ। ਦਇਆ ਸਿੰਘ ਮੁਹਕਮ ਸਿੰਘ ਧੀਰ।
ਧਰਮ ਸਿੰਘ ਹਿੰਮਤ ਸਿੰਘ ਬੀਰ ॥ ੩ ॥ ਈਸ਼ਰ ਸਿੰਘ ਟੋਕ ਨਿੰਘ ਆਏ।
ਇੱਤਨਾਦਿਕ ਗੁਰ ਕੋ ਦਰਸਾਏ। ਆਲਮ ਸਿੰਘ ਕਹੀ ਤਬਿ ਬਾਤ। 'ਪ੍ਰਭੁ

[1](ਤਦ) ਗੁਰੂ ਜੀ ਆਪਣੇ ਡੇਰੇ ਉਤਰੇ। [2]ਪਹਿਲੇ ਜਿੱਥੇ ਉਤਰੇ ਸਨ। [3]ਭਾਵ, ਘੋੜਿਆਂ ਉਤੇ ਸਵਾਰ। [4]ਪਹਾੜੀ ਰਾਜਿਆਂ ਦਾ। [5]ਕਿ (ਸਾਡੀ) ਸੈਨਾਂ ਨੂੰ ਦੌਲਤ ਦੇ ਕੇ ਗੁਰ ਜੀ ਨਾਲ ਲੜਨ ਵਾਸਤੇ ਲਿਆਏ ਸਨ। *ਪਾ:–ਤੁਰਗ ਮੁਹਿੰ।

ਜੀ! ਗਿਰਪਤਿ ਗਤਿ ਬਿੱਖਯਾਤ[1] ॥ ੪ ॥ ਊਪਰ ਤੇ ਮਿਲਿ ਕੀਨਸ ਮੇਲਾ। ਰਾਖਨੋ ਅੰਤਰ ਕਪਟ ਦੁਹੇਲਾ। ਸੈਨ ਅਚਾਨਕ ਤੁਰਕਨਿ ਕੇਰੀ। ਲਰਿਬੋ ਹੋਤ ਆਨਿ ਕਰਿ ਗੇਰੀ[2] ॥੫॥ ਸੈਦਾਬੇਗ ਬਤਾਵਤਿ ਸਾਰ[3]। ਗਹਿਬੋ ਹਿਤ ਤੁਮਕੋ ਛਲ ਧਾਰਿ। ਹਾਵਰ ਕੋ ਪ੍ਰਤਾਪ ਹੈ ਭਾਰਾ। ਛੁਇ ਨ ਛਾਵ ਭੀ ਸਕੈਂ ਗਵਾਰਾ[4] ॥ ੬ ॥ ਦੇਕਰਿ ਦਰਬ ਤੁਰਕ ਗਨ ਆਨੇ। ਇਸੀ ਜਤਨ ਮਹਿੰ ਲਰੀ ਮਹਾਨੇ'। ਸੁਨਿ ਕਰਿ ਉਦੈ ਸਿੰਘ ਭੀ ਕਹਯੋ। 'ਸਿਰ ਲਗ ਬੈਰ ਇਨਹੁ ਕੋ ਲਹਯੋ ॥੭॥ ਸਤਿਗੁਰ ਛਿਮਾ ਧਰਤਿ ਹੈਂ ਜਿਉਂ ਜਿਉਂ। ਮੂਰਖ ਕਪਟ ਰਚੰਤਿ ਹੈਂ ਤਿਉਂ ਤਿਉਂ। ਲੈਨਿ ਦੇਨਿ ਇਨਕੋ ਨਹਿ ਕੋਈ। ਤਊ ਮੂਢ ਛਲ ਠਾਨਹਿੰ ਸੋਈ' ॥੮॥ ਸ਼੍ਰੀ ਕਲਗ਼ੀਧਰ ਬਾਕ ਅਲਾਏ। 'ਇਹ* ਪਲਟੈ ਸਭਿ ਲੇਹਿੰ ਬਨਾਏ। ਕਰੈ ਖਾਲਸਾ ਮਹਿਦ ਬਖੇਰਾ। ਦੂਣਨਿ ਬਿਧੈ ਪਾਇ ਹੈ ਫੇਰਾ ॥ ੯ ॥ ਸਮਾਂ ਪਾਇ ਇਨਕੀ ਜਰ ਜਾਇ[5]। ਰਾਜ ਖਾਲਸਾ ਕਰੈ ਬਨਾਇ। ਅਬਿ ਭੀ ਸੁਖ ਸੋਂ ਸੁਪਤਿ ਨ ਦੀਜੈ। ਕਹੀ ਨਾਮ ਕ੍ਰਿੱਖੀ ਕਰਿ ਲੀਜੈ[6] ॥੧੦॥ ਖੜਗ ਕੇਤੁ ਨਿਤ ਹਮਹੁ ਸਹਾਇਕ। ਕੋ ਗਹਿ ਸਕੈ, ਕੌਨ ਹੁਇ ਘਾਇਕ? ਪ੍ਰਥਮ ਮੇਲ ਭੀ ਇਨਹੂੰ ਕੀਨੋ। ਬਹੁਰ ਕਪਟ ਮੂਢਨਿ ਚਿਤ ਦੀਨੋ ॥ ੧੧ ॥ ਪਲਟਾ ਲੇਹਿ ਖਾਲਸਾ ਇਨ ਤੇ। ਰਾਜ ਤੇਜ ਬਿਨ-ਸਹਿ ਨਿਤ ਹਨਤੇ[7]'। ਸ਼੍ਰੀ ਮੁਖ ਤੇ ਇਮ ਹੁਕਮ ਬਖਾਨਾ। ਸੁਨਿ ਹਰਖਯੋ ਅਭਿ ਪੰਥ ਮਹਾਨਾ ॥ ੧੨ ॥-ਸਿਖਤਾ ਉਚਿਤੈ ਕਹਾਂ ਪਹਾਰੀ[8]। ਸੁਧਰਹਿੰ ਮੂਢ ਪਰਹਿ ਜਬਿ ਮਾਰੀ-। ਸੋ ਬਾਸੁਰ ਨਿਸ ਜੁਗਤ ਬਿਤਾਯੋ[9]। ਭਈ ਭੋਰ ਦੁੰਦਭਿ ਬਜਵਾਯੋ ॥ ੧੩ ॥ ਸਿੰਘਨ ਜ਼ੀਨ ਤੁਰੰਗਨਿ ਡਾਲੇ। ਕਸੀ ਕਮਰ ਗਨ ਹੁਪਕ ਉਠਾਲੇ। ਚਢਯੋ ਖਾਲਸਾ ਹੇਤ ਸ਼ਿਕਾਰਾ। ਗਏ ਦੂਰ ਲਗ ਦੂਨ ਮਝਾਰਾ ॥੧੪॥ ਸੁਨਿ ਦੁੰਦਭਿ ਧੁਨਿ ਕੋ ਚਲਿ ਆਵਹਿ। ਅਰਪਹਿ ਭੇਟਨਿ ਬਿਨੈ ਅਲਾਵਹਿ। ਤਿਸਕੋ ਤਮਾਗਹਿੰ, ਬਸਹਿ ਸੁ ਚੈਨ। ਬਚਹਿੰ ਪਦਾਰਥ ਸਗਰੇ ਐਨ[10] ॥੧੫॥ ਆਗੈ ਆਇ ਮਿਲਹਿ ਨਹਿ ਜੋਊ। [11]ਰਾਜਨਿ ਓਜ

[1]ਪਹਾੜੀਆਂ ਦੀ (ਅੰਦਰ ਬਾਹਰ) ਦੀ ਗਤੀ ਪ੍ਰਗਟ ਹੋ ਗਈ ਹੈ। [2]ਛੇੜੀ। [3]ਸਾਰੇ (ਹਾਲ। [4]ਪਰ ਰੰਞਾਰ ਆਪ ਦੀ ਛਾਯਾ ਨੂੰ ਭੀ ਨਹੀਂ ਛੁਹ ਸਕਦੇ। [5]ਜੜ ਨਾਸ਼ ਹੋ ਜਾਏਗੀ। [6]ਗੁਆਂਢਾਂ ਦੀ ਖੇਤੀ ਦੀ ਕਹੀ ਕਰ ਲਓ। (ਕਹੀ ਕਰਨਾਂ ਦੇ ਅਰਥ ਲਈ ਦੇਖੋ ਰਾਃ ਖਅੰਃ੧-੨੬)। [7]ਮਾਰ-ਦਿਆਂ ਮਾਰਦਿਆਂ। [8]ਸਿੱਖਣਾ ਦੇ ਲਾਇਕ ਇਹ ਪਹਾੜੀਏ ਕਿੱਥੇ ਹਨ? [9]ਦਿਨ ਸਮੇਤ ਰਾਤ ਬਿਤਾਈ। [10]ਸਾਰੇ ਘਰ ਦੇ ਪਦਾਰਥ ਬਚ ਜਾਣ। [11]ਤੇ ਓਹ (ਜੋਹੜੇ) ਰਾਜਿਆਂ ਦੇ ਬਲ ਕਰਕੇ ਹੰਕਾਰ ਕਰਨ। *ਪਾਃ-'ਇਕ'। ਇਸ ਤੋਂ ਭਾਵ ਬੰਦੇ ਦਾ ਲੈਂਦੇ ਹਨ।

ਹੈਂਕਾਰਹਿੰ ਓਊ। ਤਿਨ ਪਰ ਹੁਇ ਸਭਿ ਕੀ ਹਥਛੋਰ[1]। ਕਹੀ ਕਰਹਿੰ ਦੇਂ ਸੰਕਟ ਘੋਰ ॥ ੧੬ ॥ ਲੂਟ ਕੂਟ ਕਰਿ ਗ੍ਰਾਮ ਉਜਾਰਹਿੰ। ਸਭਿ ਬਿਧਿ ਕੋ ਹੈਂਕਾਰ ਨਿਵਾਰਹਿੰ।ਜਾਇੰ ਪੁਕਾਰੁ ਰਾਜਨਿ ਪਾਸ।ਦੀਨ ਹੋਇ ਕਰਤੇ ਅਰਦਾਸ ॥ ੧੭ ॥ ਸੁਨਿ ਗਿਰਪਤਿ ਉਰ ਕੁਪਹਿੰ ਘਨੇਰਾ। ਧਰਹਿੰ ਤ੍ਰਾਸ ਲਰ ਸਕਹਿੰ ਨ ਫੇਰਾ।–ਭਲੇ ਸੂਰ ਨਰ[2] ਪ੍ਰਥਮ ਸਿੰਘਾਰੇ। ਆਦਿ ਕੇ ਸ੍ਰੀ ਚੇਦ ਜੁਝਾਰੇ॥੧੮॥ਤਉ ਨ ਸਤਿਗੁਰ ਲਰਿ ਤ੍ਰਿਪਤਾਯੋ।ਦਲ ਤੁਰਕਨਕੋ ਅਨਗਨ ਆਯੋ।ਮਾਰਨ ਮਰਨ ਹਜ਼ਾਰੋਂ ਕੇਰਾ।ਮਿਟਸੋ ਨ ਕੈਸੇ ਸਿੰਘਨਿ ਝੇਰਾ– ॥ ੧੯ ॥ ਇਕ ਦੁਇ ਮਾਸ ਇਸੀ ਬਿਧਿ ਬੀਤੇ। ਚਢਹਿ ਅਖੇਰ ਖਾਲਸਾ ਨੀਤੇ।ਲੂਟ ਕੂਟ ਕਰਿ ਕਿਤਿਕ ਉਜਾਰੇ। ਕੇਤਿਕ ਅਪਨੇ ਕਰ ਪ੍ਰਤਿਪਾਰੇ ॥੨੦॥ਖੇਤੀਬੰਟਨ ਪਰ ਸਿਖ ਰਹੈ[3]।ਢਿਗ ਢਿਗ ਗ੍ਰਾਮ ਜਿ ਗੁਰ ਪੁਰਿ ਅਹੈ। ਪਰਜਾ ਭਰਨ ਲਗੀ ਸਭਿ ਹਾਲਾ[4]। ਖੁਸ਼ੀ ਬਸਨ ਲਾਗੇ ਤਿਸ ਕਾਲਾ ॥ ੨੧॥ਦਿਨਪ੍ਰਤਿ ਵਧਤਿ ਪ੍ਰਤਾਪ ਉਚੇਰਾ।ਮਾਨਹਿੰ ਆਨ ਬਾਸ ਜਿਨ ਨੇਰਾ[5]। ਨਹੀਂ ਅਨੀਤਿ ਕਰਨ ਕੋ ਪਾਵੈ।ਚੋਰ ਜਾਰ ਪਕਰਸੋ ਦੂਤ[6] ਜਾਵੈ ॥ ੨੨ ॥ ਨਹਿ ਬਟਪਾਰ ਕਰਹਿੰ ਬਟਪਾਰੀ। ਕਰੈ ਸੁ ਪਕਰਸੋ ਜਾਇ ਦੁਖਾਰੀ। ਪਿਖਿ ਰਾਜੇ ਦੁਖ ਪਾਇੰ ਸਚਿੰਤਾ। ਗੁਰੂ ਖਾਲਸੇ ਤੇਜ ਬਧੈਤਾ॥੨੩॥ਇਕ ਦਿਨ ਸ੍ਰੀ ਸਤਿਗੁਰ ਭਗਵਾਨ। ਬੈਠੇ ਸਭਾ ਸਹਿਤ ਉਚ ਥਾਨ। ਚਾਮਰ ਚਾਰੁ ਚਲਾਚਲ[7] ਫੇਰੈ। ਸਿੱਖ ਹਜ਼ਾਰਹੁੰ ਦਰਸਨ ਹੇਰੈਂ ॥੨੪॥ ਇਕ ਦਿਜ ਦੀਨ ਦੁਖੀ ਚਲਿ ਆਯੋ*। ਰੋਦਤਿ ਊਚੇ ਬਾਕ ਸੁਨਾਯੋ। 'ਹੇ ਪ੍ਰਭੂ!ਹਿੰਦੂ ਧਰਮ ਕੀ ਧੁਜਾ ! ਦੀਨ ਦਯਾਲ ਦੀਰਘ ਬਲ ਭੁਜਾ ॥੨੫॥ ਸਭਿ ਥਲ ਤੇ ਮੈਂ ਹੋਇ ਨਿਰਾਸੀ। ਫਿਰ ਆਯੋ ਰਾਵਰ ਕੇ ਪਾਸੀ। ਅਤਿ ਅਨਿਆਇ ਮੋਹਿ ਸੰਗ ਕੀਨਾ। ਦੁਸ਼ਟ ਪਠਾਨ* ਗਰਬ ਦੁਖ ਦੀਨਾ' ॥ ੨੬ ॥ ਤਨਕ ਪਰੀ ਧੁਨ ਸ੍ਰੁਤਿ ਦੁਖ ਭਰੀ। ਤਬਹਿ ਦਯਾਨਿਧਿ ਆਗਯਾ ਕਰੀ। 'ਕੋ ਬੋਲਤਿ ਹੈ ਸ਼ੋਕ ਸਮੇਤਾ ? ਕਿਨ ਮਾਰਸੋ ਦੋਹੀਂ[8] ਇਹ ਦੇਤਾ' ॥ ੨੭ ॥ ਚੋਬਦਾਰ ਤਬਿ ਬੂਝਨਿ ਗਯੋ। ਨਿਕਟ ਹੋਇ ਸਭਿ ਉਚਰਤਿ ਭਯੋ।'ਪੁਰਿ

[1]ਭਾਵ ਹੱਥਾਂ ਦੀ ਮਾਰ। [2]ਚੰਗੇ ਚੰਗੇ ਸੂਰਮੇ। [3]ਖੇਤੀ ਦੇ ਵੰਡੇਣ ਤੇ ਸਿਖ ਰਹੈ। [4]ਆਮਲਾ। [5]ਜਿਨ੍ਹਾਂ ਦਾ ਨੇੜੇ ਵਾਸਾ ਹੈ ਆਨ ਮੰਨਦੇ ਹਨ। [6]ਛੇਤੀ। [7]ਚੰਚਲ। [8]ਦੁਹਾਈ।

*ਤਵਾ: ਖਾ: ਨੇ ਇਸ ਬ੍ਰਾਹਮਣ ਦਾ ਨਾਮ ਦੇਵ ਦਾਸ ਸਾਰਸੁਤ ਬ੍ਰਾਹਮਣ ਦੱਸਿਆ ਹੈ, ਤੇ ਪਠਾਨ ਦਾ ਨਾਮ ਜਾਬਰਖਾਂ ਦਿੱਤਾ ਹੈ।

ਹੁਸ਼ੀਆਰ ਨਿਕਟ ਇਕ ਥਸੀ[1]। ਬਡ਼ੈ ਪਠਾਨ ਤਹਾਂ ਮਤਿ ਨਸੀ[2] ॥ ੨੮॥ ਮੈਂ ਮੁਕਲਾਇ ਬਧੂ ਕੋ ਡੋਰਾ। ਗਵਨਤਿ ਜਾਤਿ ਅਪਨ ਘਰ ਓਰਾ। ਕਰੀ ਬਿਲੋਕਨਿ ਤਿਨ ਮਮ ਦਾਰਾ[3]। ਛੀਨ ਬਰਜੋ ਲੇ ਸਦਨ ਮਝਾਰਾ ॥ ੨੯ ॥ ਮੈਂ ਜਬਿ ਊਚੇ ਕੀਨ ਪੁਕਾਰਾ।ਨਰ ਤੇ ਗਹਿਵਾਯੋ ਬਹੁ ਮਾਰਾ[4]।ਤਿਸਹਿਤ ਮੈਂ ਬਹੁਤਨਿ ਢਿਗ ਗਯੋ। ਤੁਰਕ ਜਹਾਂ ਕਹਿ ਧਨ ਤਿਨ ਦਯੋ[5]॥੩੦॥ਨਹੀਂ ਫਿਰਾਦ ਲਗਨ ਕਿਤ ਦੀਨ[6]। ਜਿਉਂ ਕਿਉਂ ਜਤਨ ਅਨਿਕ ਮੈਂ ਕੀਨ। ਕਾਜ਼ੀ ਕੋਟਵਾਰ[7] ਢਿਗ ਫਿਰਿਯੋ। ਕਿਨਹੂੰ ਨਸ਼ਾਉਂ ਨ ਮੋਰੋ ਕਰਿਯੋ ॥ ੩੧ ॥ ਲਖਿ ਕੋ ਗੁਰ ਹਿੰਦੂਨਿ ਸਿਰਮੌਰ। ਪਰਮ ਦੁਖੀ ਆਇਓ ਇਸ ਠੌਰ[8]। ਸਭਿ ਬ੍ਰਿਤੰਤ ਸੁਨਿਕੈ ਹਟਿ ਗਇਊ[9]। ਗੁਰੂ ਸਮੀਪ ਨਿਵੇਦਤਿ ਭਇਊ[10] ॥੩੨॥ ਸੁਨਿ ਦਿਜ ਕੋ ਤਬਿ ਨਿਕਟ ਬੁਲਾਯੋ।ਹਾਥ ਜੋਰਿ ਗੁਰ ਸਨਮੁਖਿ ਆਯੋ। ਛੀਨੀ ਦਾਰਾ ਸਕਲ ਬ੍ਰਿਤੰਤਾ। ਕਰਜੋ ਸੁਨਾਵਨਿ ਪੁਨ ਭਗਵੰਤਾ॥੩੩॥"ਸ਼੍ਰੀ ਪ੍ਰਭੂ ! ਕੈ ਅਬਿ ਤ੍ਰਿਯ ਕੋ ਪਾਊਂ।ਨਤੁ ਮੈਂ ਦ੍ਵਾਰ ਅੱਗ ਜਰ ਜਾਊਂ। ਜੀਵਨ ਧਰਮ ਨਹੀਂ ਅਬਿ ਮੇਰਾ। ਤੁਮ ਬਿਨ ਜਤਨ ਨਹੀਂ ਕੋ ਹੇਰਾ" ॥ ੩੪ ॥ ਸੁਨਿ ਕਲਗ਼ੀਧਰ ਧੀਰਜ ਦੀਨ। "ਜਰਹੁ ਨ, ਦੁਖ ਚਿੰਤਾ ਕਰਿ ਹੀਨ। ਕਰੌਂ ਜਤਨ ਤੁਵ ਦਾਰਾ ਹੇਤ। ਜਿਉਂ ਕਿਉਂ ਕਰਿ ਲੈ ਦੇਹਿ ਨਿਕੇਤ[11] ॥੩੫॥ ਤਿਸ ਛਿਨ ਪੁੱਤ੍ਰ ਬਿਸਾਲ[12] ਬੁਲਾਯੋ। ਸੁਨਤਿ ਹੁਕਮ ਕੋ ਪਿਤ ਢਿਗ ਆਯੋ। ਤਰੁਨ ਅਵਸਥਾ ਜਿਸ ਤਨ ਸੋਹੈ*। ਜਨੁ ਅਰਜਨ ਸੁਤ ਅਭਿਮੰਨੁ ਓਹੈ[13]†॥੩੬॥ਖੜਗ ਸਿਪਰ ਜਿਹ ਅੰਗ ਲਗਾਏ। ਅਧਿਕ ਸਪੂਤ[14] ਸੁੰਦਰੀ ਜਾਏ।ਸਕਲ ਕੁਟੰਬ ਮੋਦ ਕੋ ਦਾਇਕ। ਮਿੱਤ੍ਰਨਿ ਸੁਖਦ ਸ਼ੱਤ੍ਰੁ ਗਨ ਘਾਇਕ॥੩੭॥ਚਪਲ ਬਿਲੋਚਨ ਯੁਤਿ ਬਿਸਤਾਰਾ[15]। ਪਿਤ ਕੇ ਗੁਨ ਅਰੁ ਤਨ ਅਨੁਹਾਰਾ[16]। ਸਭਾ ਮਝਾਰ ਗੁਰੂ ਢਿਗ ਆਯੋ। ਉਡਗਨ ਰਵਿ ਸਸਿ ਸਮ ਦਰਸਾਯੋ[17] ॥੩੮॥ ਪਿਤਾ ਗੁਰੂ ਕੋ ਪਗ

[1]ਨਾਮ ਪਿੰਡ। [2](ਨਜਾਯ, ਦੁੱਧੀ ਵਿਨਾਸ਼ ਹੋਈ ਹੈ ਜਿਸ ਦੀ। [3]ਇਸਤ੍ਰੀ। [4](ਮੈਨੂੰ) ਮਾਰਿਆ। [5]ਉਸਨੇ ਤੁਰਕ (ਹਾਕਮਾਂ) ਨੂੰ (ਜਿੱਥੇ ਕਿਤੇ) ਧਨ (ਭਾਵ ਵੱਢੀ) ਦਿੱਤੀ ਹੈ। [6]ਮੇਰੀ ਫਰਯਾਦ ਕਿਤੇ ਅੱਪੜਨ ਨਹੀਂ ਦਿੱਤੀ। [7]ਕੁਤਵਾਲ। [8](ਚੌਬਦਾਰ) ਮੁੜ ਆਇਆ। [9]ਗੁਰੂ ਜੀ ਨੂੰ ਦੱਸਿਆ। [10]ਘਰ ਵਾਲੀ ਨੂੰ ਲੈ ਦਿਆਂਗੇ। [11]ਭਾਵ ਸਾਹਿਬ ਅਜੀਤ ਸਿੰਘ ਜੀ ਨੂੰ। [12]ਜਿਵੇਂ ਓਹ ਅਰਜਨ ਦਾ ਪੁੱਤ੍ਰ ਅਭਿਮੰਨੂ (ਸੋਹਿੰਦਾ ਹੈ ਸੀ)। [13]ਵਡੇ ਪੁੱਤ੍ਰ। [14]ਭਾਵ ਵਡੇ। [15]ਤੁੱਲ। [16]ਤਾਰਿਆਂ (ਨੂਰ ਸਮੂਹ ਸਿੱਖਾਂ ਨੂੰ ਗੁਰੂ ਜੀ) ਸੂਰਜ (ਤੇ ਸਾਹਿਬ ਅਜੀਤ ਸਿੰਘ ਜੀ) ਚੰਦ੍ਰਮਾ ਵਤ ਨਜ਼ਰੀਂ ਆਏ।

*ਪਾ:—ਮੋਹੈ। †ਪਾ:—ਮੋਹੈ।

ਕਰਿ ਨਮੋ। ਸਾਦਰ ਬੈਠਿ ਗਯੋ ਤਿਹ ਸਮੋ। ਸਰਬ ਸਭਾਸਦ ਬੰਦਨ ਕੀਨ। ਦੇਖਿ ਦੇਖਿ ਦਿਸ ਮਾਨ ਸੁ ਲੀਨ[1] ॥੩੯॥ ਪਿਖਿ ਸਪੂਤ ਕੋ ਹੁਕਮ ਬਖਾਨਾ। 'ਲੇਹੁ ਸਿੰਘ ਸੰਗ ਕਰਹੁ ਪਿਆਨਾ। ਬਲੀ ਤੁਰੰਗਮ ਪਰ ਸ਼ੁਭ ਜ਼ੀਨ। ਖਰ ਖਪਰੋ ਧਰਿ ਕੈ ਧਨੁ ਪੀਨ ॥ ੪੦ ॥ ਦਿਜ ਕੋ ਦੁਖ, ਛੀਨੀ ਖਲਦਾਰਾ[2]। ਦੋਹੀ ਦੀਨ, ਦੀਨ ਲਖਿ ਮਾਰਾ[3]। ਬਸੀ ਬਸੀ[4] ਇਕ ਤਿਸ ਮਹਿੰ ਬਸੇ। ਕਰਿ* ਅੱਨਯਾਇ ਖੁਸ਼ੀ ਯੁਤਿ ਹਸੇ ॥ ੪੧ ॥ ਆਨਹੁ ਦਿਜ ਕੀ ਤ੍ਰਿਯਾ ਸਮੇਤ[5]। ਔਚਕ ਘੇਰਹੁ ਜਾਇ ਨਿਕੇਤ। ਆਵਤਿ ਜਾਤਿ ਨ ਬਿਲਮ ਲਗਾਵਹੁ। ਗਹਿ ਦੋਨਹੁੰ ਕੋ ਤੁਰਨ ਲਯਾਵਹੁ†[6] ॥ ੪੨ ॥ ਪਿਤਾ ਹੁਕਮ ਕੋ ਸੁਨਿ ਪਦਬੰਦੋ।ਤੁਰਤ ਤਯਾਰ ਹੁਇ ਰਿਦੈ ਅਨੰਦੋ। ਸੋ ਅਸਵਾਰ ਸਿੰਘ ਚਢਿ ਚਾਲੇ। ਜ੍ਵਾਲਾ ਬਮਣੀ ਹਾਥ ਸੰਭਾਲੇ॥੪੩॥ ਸਤੁੱਦ੍ਰਵ ਕੋ ਜਲ ਉਤਰੇ ਪਾਰ। ਦੈ ਘਟਿਕਾ ਬਾਸੁਰ ਤਿਸ ਬਾਰ। ਬਿੱਪ੍ਰ ਸੰਗ ਲੈ ਨਿਸ ਮਹਿੰ ਚਾਲੇ। ਗ੍ਰਾਮ ਗ੍ਰਾਮ ਤੇ ਨਰਹਿ ਨਿਕਾਲੇ[7] ॥ ੪੪ ॥ ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁੱਤੇ 'ਦਿਜ' ਪ੍ਰਸੰਗ ਬਰਨੰ ਨਾਮ ਤੀਨ ਤ੍ਰਿੰਸਤੀ ਅੰਸੁ। ੩੩ ॥

੩੪. [ਦਿਜ ਨੂੰ ਇਸਤ੍ਰੀ ਦਿਵਾਈ। ਸਿੰਘਾਂ ਨੇ ਸਿਰ ਮੁੰਦਕ ਖੋਹਿਆ]।

ਦੋਹਰਾ ॥ ਘੇਰੇ ਤੁਰਨ ਤੋਰ ਕਰਿ ਬਸੀ ਬਸੀ[8] ਜਿਸ ਥਾਇੰ। ਬਸਿ ਹੈ ਬਾਸ ਪਠਾਣ ਕੋ[9] ਦੀਨੋ ਬਿੱਪ੍ਰ ਬਤਾਇ ॥ ੧ ॥ ਚੌਪਈ ॥ ਤੁਰਕ ਸੁਪਤ ਜਹਿੰ ਸਹਿਜ ਸੁਭਾਇ। ਜਾਇ ਅਚਾਨਕ ਘੇਰੋ ਪਾਇ। ਸਕਲ ਗ੍ਰਾਮ ਕੇ ਜੋਤਿਕ ਥਾਨ। ਦੇਖਿ ਸੈਨ ਕੋ ਭਏ ਹਿਰਾਨ ॥ ੨ ॥ ਕਿਤਿਕ ਦੂਰੇ ਕੋ ਪੂਛਨ ਲਾਗੇ। ਕੋਤਿਕ ਦਾਵ ਪਾਇ ਕਰਿ ਭਾਗੇ। ਕੋਚਿਤ ਕਹਯੋ 'ਨ ਦੋਸ਼ ਹਮਾਰੋ। ਦੇਖੀ ਭਜਹੁ ਗਹੋ ਕੈ ਮਾਰੋ[10] ॥ ੩ ॥ ਕਿਸਹੁੰ ਨ ਆਗੇ ਸ਼ਸਤ੍ਰ ਉਠਾਯਹੁ। ਗਹਯੋ ਪਠਾਨ ਸੁ ਬੰਧਿ ਚਲਾਯੋ। ਦਿਜਨੀ ਕੋ ਇਕ ਤੁਰੰਗ ਚਢਾਯੋ। ਇਹ ਕੁਰੀਤਿ ਫਲ ਸਭਿਨਿ ਸੁਨਾਯੋ ॥ ੪ ॥ ਗਹਿ ਦੋਨਹੁੰ ਕੋ, ਅਪਰ ਨ ਛੇਰਾ। ਸ਼ੀਘ੍ਰ ਕਰਤਿ ਗਮਨੇ ਤਿਸ ਬੇਰਾ।ਜਿਸ ਮਗ ਗਏ ਤਿਸੀ

---

[1](ਨਮਸਕਾਰਾਂ) ਮੰਨ ਲਈਆਂ (ਉਨ੍ਹਾਂ ਦੀਆਂ)। [2]ਬ੍ਰਾਹਮਣ ਨੂੰ ਦੁਖ ਦੇਕੇ ਮੂਰਖ ਨੇ (ਇਸ ਦੀ) ਇਸਤ੍ਰੀ ਖੋਹੀ ਹੈ। [3](ਸਾਡੇ ਨਾਮ ਦੀ) ਦੁਹਾਈ ਇਸ ਨੇ ਦਿਤੀ ਹੈ (ਕਿ ਮੈਨੂੰ) ਦੀਨ ਜਾਣਕੇ ਉਸ ਨੇ ਮਾਰਿਆ ਹੈ (ਆਪ ਰਮਾਯਣ ਕਰੋ)। [4]ਬਸੀ ਨਾਮੇ ਇਕ ਬਸਤੀ ਹੈ। [5]ਲਿਆਓ(ਪਠਾਣ ਨੂੰ) ਦਿਜ ਤ੍ਰਿਯਾ ਸਣੇ। [6](ਰਸਤਾ ਦੱਸਣ ਲਈ) ਪਿੰਡਾਂ ਵਿਚੋਂ ਆਦਮੀ ਕੱਢਕੇ ਨਾਲ ਲੈਂਦੇ ਗਏ। [7]ਬਸੀ ਨਾਮੇ ਬਸਤੀ ਸੀ ਜਿੱਥੇ। [8]ਪਠਾਣ ਦਾ ਘਰ ਜਿੱਥੇ ਵਸਦਾ ਸੀ। [9]ਜੇ ਦੇਖੀ ਹੈ ਉਸ ਨੂੰ ਛੇਤੀ ਭਾਵੇਂ ਮਾਰੋ। *ਪਾ:—ਘਰ। †ਪਾ:—ਗਹਿ ਦੋਇਨ ਕੋ ਤੁਰਨ ਆਵਹੁ।

ਮਗ ਆਏ। ਕਿਤਿਕ ਚਢੇ ਦਿਨ ਪੁਰਿ[1] ਨਿਯਰਾਏ ॥ ੫॥ ਸਤਿਗੁਰ ਸਭਾ ਮਾਂਹਿ ਜਬਿ ਅਏ। ਤਬਿ ਲੈ ਦੋਨੋ ਪਹੁੰਚਤਿ ਭਏ'ਵਾਹਿਗੁਰੂ ਜੀ ਕੀ ਕਹਿ ਫਤੇ'। ਸਭਿ ਕੋ ਭਯੋ ਹਰਖ ਉਰ ਅਤੇ ॥ ੬ ॥ ਦੋਨਹੁੰ ਕੋ ਗੁਰ ਨਿਕਟ ਬਿਠਾਏ। ਆਪ ਉਤਰ ਕਰਿ ਸ਼੍ਰਮ[2] ਬਿਸਰਾਏ। ਦਿਜ ਕੀ ਦਾਰਾ ਦਿਜ ਕੋ ਦਈ। ਆਸ਼ਿਖ ਬਾਦ ਕਹਯੋ ਸੁਖ ਮਈ ॥ ੭ ॥ ਤੁਰਕ ਪਠਾਨ ਅਰਪ ਗਡਵਾਯੋ। ਤੀਰਨ ਸੋਂ ਤਿਸਕੋ ਮਰਵਾਯੋ। ਇਸ ਚਰਿੱਤ੍ਰ ਕੋ ਸੁਨਿ ਜਗ ਸਾਰਾ। ਸ਼੍ਰੀ ਸਤਿਗੁਰ ਜਸ ਮਹਿਦ ਉਚਾਰਾ ॥੮॥ ਜਥਾ ਚਾਂਦਨੀ ਨਿਰਮਲ ਹੋਤਿ।ਤਿਮ ਘਰ ਘਰ ਮਹਿ ਸੁਜਸ ਉਦੋਤ।ਮਨਹੁ ਮਾਲਤੀ ਫੂਲਤਿਝੂਲੀ। ਰਾਇਬੇਲ ਕੈ ਸੁੰਦਰ ਫੂਲੀ ॥੯॥ ਜਹਿ ਕਹਿ ਕੀਰਤਿ ਬਰਨਨ* ਕਰਤੇ। 'ਧੰਨਧੰਨ ਪ੍ਰਭੁ ਧੰਨ'ਉਚਰਤੇ। ਇਕ ਦਿਨ ਸ਼੍ਰੀਗੁਰ ਚਢਿਬੋ ਚਹਿਯੋ। ਬਾਜੀ ਕੋ[3] ਸੇਵਕ ਸੈਗ ਕਹਿਯੋ ॥ ੧੦ ॥ 'ਜਾਟ ਕਪੂਰੇ ਤੁਰੰਗ ਪਠਾਯੋ। ਦਲ ਬਿਚਾਰ ਕੋ ਨਿਕਟ ਬੈਧਾਯੋ[4]। ਮਿਸ਼ਟ ਘ੍ਰਿੱਤ ਕੋ ਰਾਤਬ ਕਰਿਯੋ[5]। ਅਧਿ ਲੌ ਭਲੀ ਭਾਂਤ ਪ੍ਰਤਿਪਰਿਯੋ ॥ ੧੧ ॥ ਆਜ ਪਾਇ ਕਰ ਜ਼ੀਨ ਸ਼ਿੰਗਾਰੋ। ਭੂਖਨ ਕਰਨ ਹਮੇਲਾਂ ਡਾਰੋ[6]। ਕੰਚਨ ਕੇ ਜ਼ੇਵਰ[7] ਪਹਿਰਾਵੋ। ਭਲੇ ਤਮਾਰ ਕਰਿਕੈ ਲੈ ਆਵੋ' ॥ ੧੨ ॥ ਹੁਕਮ ਮਾਨਿ ਸੇਵਕ ਕਿਯ ਤਮਾਰਾ। ਅਲੰਕਾਰ[8] ਕੰਚਨ ਸ਼ਿੰਗਾਰਾ। ਕਲਗੀ ਧਰੀ ਸੀਸ ਪਰ ਖਰੀ[9]। ਲੁਲ ਹਮੇਲ ਸਜਾਵਨ ਕਰੀ[10] ॥੧੩॥ ਤਹਿਰੁ ਡਾਲ, ਬਸਤਨੀ[11] ਲਾਲ। ਜੋ ਬਹੁ ਮੋਲਾ ਹੁਤੋ ਦੁਸ਼ਾਲਾ। ਤੰਗ ਰੇਸ਼ਮੀ ਅੰਚਨਿ ਕੀਨ। ਦੋਨੋ ਚਾਰੁ[12] ਰਕਾਬਨਿ ਪੀਨ[13] ॥੧੪॥ ਕਵਕਾ ਦੇ ਕਰਿ ਲਸ਼ਾਯਹੁ ਤਹਾਂ। ਪ੍ਰਭੁ ਬਿਰਾਜਹਿ ਬੈਠੇ ਜਹਾਂ। ਅਵਲੋਕਨ ਕਰਿ ਸੁੰਦਰ ਘੋਰਾ। ਸੇਵਾ ਕਰੈ ਭਯੋ ਤਨ ਜੋਰਾ ॥ ੧੫ ॥ ਉਠਿ ਕਰੁਨਾਨਿਧਿ ਤਬਿ ਚਲਿ ਆਏ। ਇਕ ਰਕਾਬ ਪਗ ਪੰਕਜ ਪਾਏ। ਗ੍ਰੀਵ ਕੇਸ ਗਹਿ ਹਯ ਕੇ ਜਬੈ। ਉਕਸੇ ਊਪਰ ਚਢਿਤੇ ਤਬੈ ॥ ੧੬ ॥ ਉਛਰਨੋ ਘੋਰਾ ਬਲ ਕੋ ਭਰਿਯੋ। ਨਹਿ ਆਸਨ ਪਰ ਸ਼੍ਰੀ ਪ੍ਰਭੁ

---

[1]ਅਨੰਦਪੁਰ ਦੇ। [2]ਆਪ ਸਾਹਿਬ ਅਜੀਤ ਸਿੰਘ ਜੀ ਨੇ ਥਕਾਨ ਲਾਹੀ (ਭਾਵ ਆਰਾਮ ਕੀਤਾ)। [3]ਘੋੜੇ ਦੇ। [4]ਦਲ ਬਿਚਾਰ (ਨਾਮੇ) ਘੋੜੇ ਦੇ ਪਾਸ ਬੱਧਾ ਹੈ। [5]ਮਿਲਾ ਕਰਕੇ। [6]ਕੰਨਾਂ ਦੇ ਗਹਿਣੇ ਤੇ (ਹਮੇਲ=) ਗਲੇ ਦਾ ਗਹਿਣਾ ਪਾਓ। [7]ਗਹਿਣੇ। [8]ਘੋੜੇ ਦੇ ਸਿਰ ਤੇ ਉੱਚੀ ਕਲਗੀ ਲਗਾਈ। [9]ਛੱਬੇ ਤੇ ਹਮੇਲ ਪਾਕੇ ਸਜਾਵਟ ਕੀਤੀ। [ਪੰਜਾ:, ਲੁਲ=ਛੱਬਾ। ਅ:, ਲੁਲੁ=ਝੋਤੀ]। [10]ਚਾਰ ਜਾਮੇ ਉਤੇ ਪਾਇਆ ਜਾਣ ਵਾਲਾ ਕਪੜਾ। [11]ਸੁੰਦਰ। [12]ਵੱਲੀਆਂ। *ਪਾ:—ਬੰਟਨ।

ਥਿਰਿਯੋ। ਅਵਨੀ ਪਰ ਤਿਸਤੇ ਥਿਰ ਖਰੇ। ਦਾਹਨ ਭੁਜਾ ਝਟਕਬੋ ਕਰੈ[1] ॥ ੧੭ ॥ ਚਢੇ ਬਹੁਰ, ਪੀੜਾ ਕੁਛ ਭਈ। ਸੋਤ ਰੁਮਾਲ ਸੰਗ ਬੰਧਿ ਦਈ। ਪ੍ਰਥਮ ਤੁਰੰਗ ਤੋਰ ਕਰਿ ਚਾਲਾ। ਫੇਰਨੋ ਫੇਰ ਸਤੇਜ ਬਿਸਾਲਾ ॥ ੧੮ ॥ ਬਹੁ ਧਵਾਇ ਕਰਿ ਭਲੇ ਫੇਦਾਇਓ। ਪੁਨ ਜਨਨੀ ਮੰਦਰ ਪ੍ਰਭੁ ਆਇਓ। ਉਤਰਿ ਤੁਰੰਗ ਤੇ ਅੰਤਰ ਬਰੇ। ਮਾਤਾ ਨਿਕਟ ਬੈਠਿਬੋ ਕਰੇ ॥ ੧੯ ॥ ਗੁਰ ਸਪੂਤਿ ਪਰ ਦ੍ਰਿਸ਼ਟਿ ਪਸਾਰੀ। ਅਤਿ ਪ੍ਰਿਯ ਹੇਰਤਿ ਹੈ ਬਲਿਹਾਰੀ। ਮੁਖ ਕੋ ਪਿਖਿ,ਸਕੈਧੈ[2] ਪੁਨ ਪੋਖਾ। ਬੈਧਨੋ ਬਸਤ੍ਰ ਸਾਥ ਅਵਰੇਖਾ ॥ ੨੦ ॥ ਹੁਇ ਸ਼ੰਕਤਿ ਸੁਤ ਕੋ ਪੁਨ ਕਹਯੋ। "ਇਹ ਕਸਾ ਭਯੋ ਬਸਤ੍ਰ ਬੰਧ ਰਹਯੋ। ਅਹੈ ਕੁਸ਼ਲ ਸਭਿ ਦੇਹ ਤੁਮਾਰੇ ? ਕੋ ਕਾਰਨ ਕਹਿਯਤਿ ਨਿਰਧਾਰੇ[3]" ॥ ੨੧ ॥ ਸੁਨਿ ਜਨਨੀ ਤੇ ਕਹਨੋ ਕ੍ਰਿਪਾਲ।"ਚਢਨ ਲਗੋ ਜਬਿ ਤੁਰੰਗ ਬਿਸਾਲਾ। ਉਛਰਨੋ ਬਲ ਤੇ ਭੁਜ ਅਟਕਾਈ। ਖਾਇ ਜ਼ੋਰ ਪੁਨ ਪੀਰ ਉਠਾਈ"॥੨੨॥ ਸੁਨਿ ਸੰਕਤਿ[4] ਜਨਨੀ ਤਬਿ ਭਈ। ਬਿੰਦ ਸਮੱਗ੍ਰੀ ਸੰਚਨ ਕਈ। ਕਾਰਦਾਰ ਸਨ ਭਨਿ ਤਤਕਾਲਾ। ਕਰੀ ਮੰਗਾਵਨਿ, ਸੁਤ ਬੈਠਾਲਾ ॥ ੨੩ ॥ ਤੋਲ ਮਾਂਹਿ ਸਤਨਾਜ[5] ਅਲਾਇ। ਲੋਹਾ, ਤਿਲ, ਕੰਚਨ ਮੰਗਵਾਇ। ਗੁਰ ਸਪੂਤ ਕੋ ਅੰਗਨ ਲਾਏ। ਇਮ ਛੁਹਾਇ ਕਰਿ ਦਿਜਨ ਦਿਵਾਏ ॥ ੨੪ ॥ ਤਬਿ ਦਿਜ ਲੇਕਰਿ ਨਿਕਸਨੋ ਬਾਹਰ। ਥਿਰੇ ਪੌਰ ਪਰ ਸਿੰਘ ਸੁ ਜ਼ਾਹਰ। ਬੂਝਨੋ ਬਿੱਪ੍ਰ "ਕਹਾਂ[6] ਇਹ ਲਯਾਯੋ?'। "ਸਿਰ ਸਦਕਾ ਸਤਿਗੁਰੂ ਦਿਵਾਯੋ ॥੨੫॥ਸੋ ਬਿੱਪ੍ਰਨਿ ਕੋ ਜਨਨੀ ਦੀਨ।ਜਾਂਹਿ ਸਦਨ ਕੋ ਹਮ ਸਭਿ ਲੀਨ"। ਜਬਿ ਸਿਰ ਸੱਦਕ ਸਿੰਘਨ ਸੁਨਿਓ। ਮਿਲਿ ਆਪਸ ਮਹਿ ਨੀਕੇ ਗੁਨਿਓਂ ॥੨੬॥–ਸਿਰ ਸੱਦਕ ਨਹਿ ਦੈਬੋ ਬਨੈ।ਹਮ ਸਿਖ ਗੁਰ ਕੇ ਹੈਂ ਹਿਤ ਸਨੈਂ।– ਇਮਬਿਚਾਰ ਕਰਿ ਲੀਨਿਸ ਛੀਨ।ਬਿੱਪ੍ਰ ਪੁਕਾਰ ਰਹਯੋ,ਨਹਿ ਦੀਨ ॥੨੭॥ ਕਰਤਿ ਪੁਕਾਰ ਮਾਤ ਢਿਗ ਆਯੋ। "ਸਿੰਘਨ ਛੀਨਨੋ' ਸਕਲ ਸੁਨਾਯੋ। ਸੁਨਿ ਜਨਨੀ ਕਰਿ ਕੋਪ ਬਿਸਾਲਾ। ਊਚੇ ਬੋਲਿ ਕਹਨੋ ਤਿਸ ਕਾਲਾ ॥ ੨੮ ॥ "ਕੈਸੇ ਸਿੰਘ ਪੌਰ ਪਰ ਰਾਖੇ। ਲੇਨਿ ਦਾਨ ਪਰ ਜੇ ਅਭਿਲਾਖੇ[7]। ਆਵਨ ਜਾਨੋ ਬੰਦ ਕਰੈਤੇ। ਦਿਜ ਆਦਿਕ ਸਭਿ ਸੰਗ ਲਰੈਤੇ ॥ ੨੯ ॥ ਕਹੋ ਸੁਨੋ ਮਹਿ ਕਿਸਕੇ ਨਾਹੀਂ। ਉਚਿਤ ਅਨੁਚਿਤੈ ਲਖਿ ਨ ਸਕਾਹੀਂ"।

---

[1]ਸੱਜੀ ਬਾਂਹ ਝਟਕਾ ਖਾ ਗਈ। [2]ਮੋਢਾ। [3]ਖੁਹਲ ਕੇ ਦੱਸੋ। [4]ਸੋਚਵਾਨ। [5]ਸੱਤਅਨਾਜ। [6]ਕੀਹ। [7](ਅਸੀਂ) ਲੈਕੇ ਘਰ ਜਾ ਰਹੇ ਹਾਂ ਸਾਰੇ। [8]ਦਾਨ ਲੈਣ ਪਰ ਜੋ ਇੱਛਾ ਰਖਦੇ ਹਨ।

ਊਚੇ ਬੋਲ ਮਾਤ ਕੇ ਸੁਨੇ। ਸ਼੍ਰੀ ਸਤਿਗੁਰ ਸ਼੍ਰੀ ਮੁਖ ਤੇ ਭਨੇ ॥੩੦॥ 'ਮਾਤ! ਕੌਪ ਕਿਹ ਸਨ ਅਸ ਕੀਨਾ ? ਹੁਕਮ ਤੁਮਾਰੋ ਕੋ ਨਹਿੰ ਚੀਨਾ ?'[੧] ਸੁਨਿ ਸੁਤ ਤੇ ਪ੍ਰਸੰਗ ਕਹਿ ਦਯੋ।'ਤਉ ਸਿਰ ਸੱਦਕ ਬਿੱਪ੍ਰਨਿ ਲਯੋ ॥੩੧॥ ਲਏ ਜਾਤ ਸੋ ਸਿੰਘਨਿ ਛੀਨੇ। ਹੁਇ ਨਿਸੰਗ ਅਸ ਊਧਮ[੨] ਕੀਨੇ'। ਸ਼੍ਰੀ ਸਤਿਗੁਰ ਸੁਨਿ ਬਿੱਪ੍ਰ ਬੁਲਾਯੋ। ਬੂਝਨਿ ਹੇਤ ਨਿਕਟ ਠਹਿਰਾਯੋ ॥ ੩੨ ॥ 'ਕਹੁ ਦਿਜ ! ਸਿੰਘਨ ਸੰਗ ਪ੍ਰਸੰਗ। ਕਿਮ ਬੋਲੇ ਕਿਮ ਕੀਨ ਕੁਢੰਗ ?' 'ਮਹਾਂਰਾਜ ਹਮ ਲੇ ਕਰਿ ਗਏ। ਪੌਰ ਸਥਾਨ ਪਹੁੰਚਤੇ ਭਏ ॥੩੩॥ ਬੂਝਨ ਲਗੇ ਕਹਾਂ ਤੁਮ ਆਨਨੋਂ ?।–ਗੁਰ ਸਿਰ ਸੱਦਕ–ਹਮੈਂ ਬਖਾਨਨੋਂ। ਇਮ ਸੁਨਿ ਸਿਰ ਤੇ ਪੋਟ ਉਤਾਰੀ। ਕਹੈਂ ਕਿ–ਇਸ ਕੇ ਹਮ ਅਧਿਕਾਰੀ॥੩੪॥ ਅਪਰ ਕਿਸੀ ਕੋ ਹਮ ਨਹਿੰ ਦੇਤਿ–।ਟਿਸ ਬਿਧਿ ਕਹਿ ਲੇ ਧਰੀ ਨਿਕੇਤਿ'। ਸੁਨਿ ਸਤਿਗੁਰ ਜਨਨੀ ਸੰਗ ਕਹਿਯੋ। 'ਅਪਰ ਦਾਨ ਜੋਤਿਕ ਬਚ ਰਹਿਯੋ ॥ ੩੫ ॥ ਸੋ ਇਨ ਕੋ ਦਿਹੁ, ਨਿਕਸਹੁ ਪੌਰ। ਜੋ ਬੂਝਹਿੰ ਸਿਖ ਪੁਨ ਤਿਸ ਠੌਰ।ਕਹਹੁ–ਸੰਕਲਪ ਕਰਿ ਦੀਆ ਦਾਨ।ਸੋ ਹਮ ਲਏ ਜਾਤ ਨਿਜ ਥਾਨ–' ॥ ੩੬ ॥ ਬਹੁਰ ਬੰਧਿ ਕੈ ਪੋਟ ਪਖਾਨੋ। ਸਿੰਘਨਿ ਬੂਝੇ ਤਬਹਿ ਬਖਾਨੋ। 'ਕਰਿ ਸੰਕਲਪ ਦਯੋ ਗੁਰ ਦਾਨ।ਸੋ ਸਾਮਿਗ੍ਰੀ ਹਮ ਅਬਿ ਆਨਾ' ॥੩੭॥ ਸੁਨਤਿ ਖਾਲਸੇ ਤਬਿ ਕਹਿ ਦਯੋ। 'ਜਾਹੁ ਮਿਸਰ ਜੂ ਆਛੋ ਭਯੋ'। ਪ੍ਰਥਮ ਸਮਿੱਗ੍ਰੀ ਛੀਨੀ ਜੋਇ। ਅੰਨ ਦੇਗ ਮਹਿੰ ਪਾਯੋ ਸੋਇ ॥ ੩੮ ॥ ਕੰਚਨ ਆਦਿਕ ਵਸਤੁ ਬਿਕਾਈ[੩]।ਲੇ ਕਰਿ ਮੈਦਾ ਘ੍ਰਿੱਤ ਮਿਠਾਈ[੪]।ਪੰਚਾਂ-ਮ੍ਰਿਤ ਸਭਿ ਕੋ ਕਰਿਵਾਯੋ। ਸਕਲ ਖਾਲਸੇ ਮਹਿੰ ਵਰਤਾਯੋ ॥ ੩੯ ॥ ਜਹਿੰ ਕਹਿੰ ਭੋਜਨ ਸਭਿ ਕੋ ਡੇਰੇ। ਸੁਨਿਕੈ ਸੰਗਤਿ ਸੰਤ ਅਹੇਰੇ। ਭਯੋ ਪ੍ਰਮੋਦ ਕਹੈਂ[੫]ਕਿਧ ਨੀਕੋ। ਸਿਰ ਸੱਦਕ ਸ਼੍ਰੀ ਸਤਿਗੁਰ ਜੀਕੋ* ॥੪੦॥ ਬਹੁਰ ਹੋਇ ਜਿਸ ਪਰ ਅਰਦਾਸ[੬]। ਮਾਲਕ ਤਾਂਹਿ ਖਾਲਸਾ ਖਾਸ। ਜਿਸ ਕੋ ਜੋਗੀ ਖੋਜਤਿ ਹਾਰੇ। ਪਾਇ ਨ ਸਕਹਿੰ ਸੁਰਾਸੁਰ ਪਾਰੇ ॥ ੪੧ ॥ ਸੋ ਸਰੂਪ ਜਗ ਤਾਰਣ ਹੇਤਾ। ਪ੍ਰਗਟ ਭਏ ਬੇਦੀ ਕੁਲ ਕੇਤਾ। ਤਿਸ ਕੋ ਦਸਮ ਰੂਪ ਅਵ-ਤਾਰ।ਸਿਰ ਸੱਦਕ ਪ੍ਰਭੁ ਹੋਨਿ ਸੁਖਾਰ[੭]॥੪੨॥ ਤਿਹ ਲੇ ਜਾਤਿ ਅਪਰ ਕੋ

---

[੧]ਕਿਸਨੇ ਨਹੀਂ ਜਾਣਿਆ ਭਾਵ ਮੰਨਿਆ। [੨]ਉਪੱਦ੍ਰਵ। [੩]ਵੇਚੀ। [੪]ਖੰਡ। [੫]ਫਿਰ ਉਹ (ਵਸੱਤ ਕਿ) ਜਿਨ੍ਹਾਂ ਪਰ ਅਰਦਾਸ ਸੋਧਿਆ ਗਿਆ ਹੋਵੇ। [੬]ਪ੍ਰਭੂ ਦੇ ਸੁਖਾਲੇ ਹੋਣ ਦਾ ਸਿਰਸੱਦਕ।

*ਪਾ:–ਹੀਕੋ।

ਕੌਨ[1]। ਤਬਹਿ ਖਾਲਸਾ ਹੋਵਤਿ ਕੌਨ[2]। ਇਮ ਬਿਚਾਰ ਸਗਰੇ ਹਰਖਾਏ। ਇਸ ਬਿਧਿ ਕੇਤਿਕ ਦਿਵਸ ਬਿਤਾਏ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਦੁਤੇ 'ਸ਼ਤਿਗੁਰ' ਪ੍ਰਸੰਗ ਬਰਨਨੰ ਨਾਮ ਚਤਰ ਤ੍ਰਿੰਸਤੀ ਅੰਸੂ ॥ ੩੪ ॥

੩੫. [ਰਾਜਿਆਂ ਦੀ ਗੁਰੂ ਜੀ ਨਾਲ ਜੰਗ ਦੀ ਤਿਆਰੀ]।

ਦੋਹਰਾ ॥ *ਇਮ ਬੀਤੇ ਕੇਤਿਕ ਦਿਵਸ ਭੀਮਚੰਦ ਦੁਖ ਪਾਇ। ਪਠੇ ਦੂਤ ਗਿਰਪਤਿਨਿ ਢਿਗ ਅਪਨੋ ਕਸ਼ਟ ਬਤਾਇ॥ ੧ ॥ ਚੌਪਈ ॥ 'ਸ਼੍ਰੀ ਗੁਰ ਗੋਬਿੰਦਸਿੰਘ ਉਦਾਰਾ। ਨਿਤ ਚਾਹਤਿ ਸੰਗ੍ਰਾਮ ਅਪਾਰਾ। ਪੰਥ ਰਚਨੋ ਨਿਤ ਸ਼ਸਤ੍ਰਨਧਾਰੀ। ਮਾਰਨ ਮਰਨ ਬਨਹਿੰ ਬਲ ਭਾਰੀ† ॥ ੨ ॥ ਆਗੈ ਰਣ ਘਾਲੇ ਘਮਸਾਨਾ। ਮਰੈ ਬੀਰ ਲਰਿ ਲਰਿ ਕਰਿ ਜਾਨਾ[3]। ਦਿੱਲੀ ਪਤਿ ਕੋ ਦਲੋ ਬਹੁ ਆਏ। ਕਿਸ ਬਿਧਿ ਕਿਸ ਕੋ ਬਸ ਨ ਬਸਾਏ॥ ੩ ॥ ਗਹਨੋ ਨ ਗਯੋ ਨ ਮਾਰਨੋ ਗਯੋ। ਇਹ ਪ੍ਰਸੰਗ ਤੌ ਦੂਰਹਿ ਭਯੋ। ਲਰਤਿ ਜੁੱਧ ਨਹਿੰ ਕਿਨਹੁੰ ਭਜਾਵਾ। ਅਰਨੋ ਰਹਨੋ ਜੋ ਕੋ ਕਰਿ ਦਾਵਾ[4] ॥ ੪ ॥ ਇੱਤਨਾਦਿਕ ਲਿਖਿ ਸਕਲ ਹਕਾਰੇ। ਪਠੇ ਪੱਤ੍ਰ ਪਠਿ[5] ਹੁਇ ਨ੍ਰਿਪ ਤਾਰੇ। ਮਿੱਤ੍ਰ ਕਿ ਸ਼ੱਤ੍ਰੁ ਕਿ ਸਮ ਗੁਰ ਸਾਥ। ਚਲਿ ਆਏ ਇਕ ਥਲ ਗਿਰਨਾਥ॥ ੫॥ ਪ੍ਰਥਮੇ ਭੀਮਚੰਦ ਕਹਿਲੂਰੀ। ਭੂਪਚੰਦ ਸੈਲਪ ਹੰਡੂਰੀ। ਆਇ ਚੰਬੇਲ, ਫਤੇਪੁਰਿ ਵਾਰੋ[6]। ਨਾਮ ਵਜ਼ੀਰ ਸਿੰਘ ਬਲਿ ਭਾਰੋ॥ ੬ ॥ ਦੇਵ ਸ਼ਰਣ ਨਾਹਣ ਕੋ ਰਾਜਾ‡ ਲੈ ਕਰਿ ਸੰਗ ਸਿਪਾਹ ਸਮਾਜਾ ਦੇਖਾ ਦੇਖੀ ਬਹੁ ਚਲਿ ਆਏ। 'ਗਿਰਪਤਿ ਹਮ ਕ੍ਰਾਤਾ ਸਮੁਦਾਏ ॥ ੭ ॥ ਹਾਨ ਲਾਭ ਮਹਿੰ

---

[1]ਹੋਰ ਕੋਈ ਘਰ ਲੈ ਜਾਵੇ। [2]ਤਾਂ ਫੇਰ ਖਾਲਸਾ ਕੌਣ ਹੋਯਾ। ਭਾਵ ਤ੍ਰਿਆਕਲ ਹੋ ਗਿਆ। [3]ਜਾਨਾਂ ਲੜਾ ਲੜਾਕੇ। [4]ਭੇਜੇ ਹੋਏ ਪੱਤ੍ਰ ਪੜ੍ਹਕੇ। [5]ਵਾਲਾ। *ਇਹ ਸੋ ਸਾਖੀ ਦੀ ੨੧ਵੀਂ ਸਾਖੀ ਹੈ। †ਪਾ:—ਧਾਰੀ। ‡ਨਾਹਣ ਦੇ ਰਾਜੇ ਨਾਲ ਪਾਓਂਟੇ ਨਿਵਾਸ ਤੋਂ ਤਅੱਲਕਾਤ ਮਿੱਤ੍ਰਤਾ ਦੇ ਸਨ ਤੇ ਅਖੀਰ ਤਕ ਰਹੇ ਹਨ ਕਿਉਂਕਿ ਚਮਕੌਰ ਸੰਗ੍ਰਾਮ ਤੋਂ ਪਹਿਲੀ ਰਾਤ ਆਪਣੇ ਵੀਰਾਂ ਭਰਾਵਾਂ ਗੁਲਾਬ ਸਿੰਘ ਸ਼ਾਮ ਸਿੰਘ ਨੂੰ ਗੁਰੂ ਜੀ ਨੇ ਨਾਹਣ ਦੇ ਰਾਜੇ ਪਾਸ ਪੱਤ੍ਰ ਦੇ ਕੇ ਟੋਰਿਆ ਸੀ ਕਿ ਇਨ੍ਹਾਂ ਨੂੰ ਪਿੰਡ ਦੇਕੇ ਆਪਣੇ ਪਾਸ ਬਸਾਓ। [ਦੇਖੋ ਰੁਤ ੬ ਅੰਸੂ ੩੨] ਜੇ ਪੱਕੀ ਮਿੱਤ੍ਰਤਾ ਨਾ ਹੁੰਦੀ ਤਾਂ ਭਰਾਵਾਂ ਦੀ ਸਲਾਮਤੀ ਓਥੇ ਕੀਕੂੰ ਸਮਝੀ ਜਾਂਦੀ। ਇਸ ਕਰਕੇ ਪੱਕਾ ਮੰਸਾ ਹੁੰਦਾ ਹੈ ਕਿ ਇੱਥੇ ਨਾਹਣੇਸ਼ ਨੂੰ ਸ਼ਾਮਲ ਕਰਨਾ ਸੋ ਸਾਖੀ ਵਾਲੇ ਦੀ ਉਕਾਈ ਹੈ। ਉਸ ਨੇ ਦੇਵਸ਼ਰਣ ਨੂੰ ਨਾਹਣੀਆਂ ਸਮਝਣ ਵਿਚ ਉਕਾਈ ਕੀਤੀ ਹੈ ਕਿਉਂਕਿ ਪਾਂਵਟੇ ਨਿਵਾਸ ਵੇਲੇ ਨਾਹਨ ਦਾ ਰਾਜਾ ਮੇਦਨੀ ਪ੍ਰਕਾਸ਼ ਸੀ ਜੋ ਗੁਰੂ ਜੀ ਦਾ ਸ਼ਰਧਾਲੂ ਸੀ, ਇਸ ਦਾ ਦੇਹਾਂਤ ਈ: ੧੭੫੧ ਬਿ: ਵਿਚ ਹੋਇਆ। ਹੁਣ ਜੋ ਰਾਜਾ ਗੱਦੀ ਤੇ ਬੈਠਾ ਉਸ ਦਾ ਨਾਮ 'ਹਰੀ ਪ੍ਰਕਾਸ਼' ਸੀ।

ਚਹਿਯਤਿ ਮੋਲੇ[1]। ਇਮ ਬਿਚਾਰ ਸਭਿ ਭਏ ਸਕੇਲੇ[1]। ਕਰਿ ਕਰਿ ਸਭਿ ਸਨਮਾਨ ਉਤਾਰੇ। ਖਾਨ ਪਾਨ ਕਰਿ ਰਾਤਿ ਮਝਾਰੇ ॥ ੮ ॥ ਸੁਪਤਿ ਜਥਾ ਸੁਖ ਭੀ ਭੁਨਸਾਰਾ। ਸੌਚ ਸ਼ਨਾਨ ਠਾਨਿ ਹੁਇ ਤਯਾਰਾ। ਲਘੁ ਦੀਰਘ ਮਿਲਿ ਕਰਿ ਸਮੁਦਾਈ। ਭਏ ਏਕ ਥਲ ਸਭਾ ਲਗਾਈ ॥ ੯ ॥ ਮੀਏਂ, ਰਾਜੇ,ਰਾਵ ਕਿ ਰਾਣੇ। ਸਚਿਵ ਸਮੀਪੀ ਜੋ ਮਤਿ ਸਯਾਨੇ। ਬੈਠੇ ਸਭਿ ਨਿਸ਼ਚਲ ਜਥਿ ਹ੍ਵੈ ਕੈ। ਆਪਸ ਮੈਂ ਜੈਦੇਵਾ ਕੈ ਕੈ ॥ ੧੦ ॥ ਭੀਮ ਚੰਦ ਸੈਲਿੰਦ੍ਰ ਬਿਲੰਦਾ। ਭਨਜੋ 'ਸੁਨਹੁ ਤੁਮ ਸਕਲ ਗਿਰਿੰਦਾ! ਕਯੋਂ ਨ ਭਵਿੱਖਤ ਬਾਤ ਬਿਚਾਰੋ। ਸਿਰ ਪਰ ਸ਼ੱਤ੍ਰੁ ਪ੍ਰਬਲ ਬਿਚਾਰੋ ॥ ੧੧ ॥ ਦਿਨਪ੍ਰਤਿ ਵਧਤਿ ਦੂਜ ਜਿਮ ਚੰਦ। ਦੇਖੈਂਤਿ ਦੇਖਤਿ ਭਯੋ ਬਿਲੰਦ। ਜਿਨਹੁ ਇਰਾਦਾ ਲੈਬੋ ਦੇਸ਼। ਲਰਨ ਮਰਨ ਕੀ ਕਾਰ ਵਿਸ਼ੇਸ਼ ॥ ੧੨ ॥ ਹਮ ਤੁਮ ਸਭਿ ਕੋ ਇਕ ਸਮ ਜਾਨੋ। ਆਜ ਮੋਹਿ ਪੁਨ ਤੋਕਹੁ ਮਾਨੋ[2]। ਗੁਰੂ ਗੁਬਿੰਦ ਸਿੰਘ ਕੁਜ ਭਾਰੀ। ਸ਼ਾਹੁ ਆਦਿ ਤੇ ਤ੍ਰਾਸ ਨ ਧਾਰੀ ॥ ੧੩ ॥ ਦੇਸ਼ ਉਜਾਰਜੋ, ਛੀਨੇ ਗ੍ਰਾਮ। ਕਈ ਬੇਰ ਕੀਨੋ ਸੰਗ੍ਰਾਮ। ਮੁਖਿ ਸੈਨਾ ਕੋ ਮਰੇ ਹਮਾਰੇ। ਆਦਿ ਕੇਸਰੀਚੰਦ ਜੁਝਾਰੇ ॥ ੧੪ ॥ ਪੁਜਹਿ ਨ ਸਮਤਾ ਲਰਿਬੇ ਮਾਂਹਿ। ਪਰਖੇ ਕਈ ਬਾਰ ਬਲ ਜਾਂਹਿ[3]। ਜੋ ਅਬਿ ਬੈਠਿ ਰਹਹਿਂ ਕਰਿ ਟਾਰਾ। ਰਾਜ ਦੇਸ਼ ਕੋ ਛੀਨਹਿ ਸਾਰਾ* ॥ ੧੫ ॥ ਨਿਤਪ੍ਰਤਿ ਦਲ ਸਿੰਘਨ ਕੋ ਆਵੈ।ਲੂਟ ਕੂਟ ਕਰਿ ਮਿਟਿ ਹਟਿ ਜਾਵੈ।ਬਾਜਤਿ ਰਹੈ ਬੰਦੂਕ ਸਦਾਈ। ਮਰਹਿਂ ਕਿ ਮਾਰਹਿਂ ਫਤੇ ਬੁਲਾਈ ॥ ੧੬ ॥ ਸ਼ਾਹੁ ਪੁਕਾਰ ਸੁਨੀ ਇਕਸਾਰੀ। ਲਰਨੋ ਆਨਿ ਲਸ਼ਕਰਿ ਤਥਿ ਭਾਰੀ। ਅਬਿ ਕੈ ਜਾਇ ਕਹਾਂ ਕਹਿ ਸ਼ਾਹੂ[4] ? ਨਿਰਬਲ ਅਧਿਕ ਲਖਹਿ ਮਨ ਮਾਂਹੂ ॥ ੧੭ ॥ ਬਾਰਿ ਬਾਰਿ ਕੀ ਸੁਨਹਿ ਪੁਕਾਰ[5]। ਕੈ ਖਿਝ ਪਰਹਿ ਕਰਹਿ ਬੁਰਿਆਰ। ਇਕ ਸੌ ਜੇ ਗੁਰ ਕੇ ਸਿਖ ਮਰੈਂ। ਆਇ ਹਜ਼ਾਰਹੁ ਕੇਸਨਿ ਧਰੈਂ ॥ ੧੮ ॥ ਨਹਿਂ ਨਿਪਟਹਿਂ ਨਹਿ ਪਾਇਂ ਪਰਾਜੈ[6]। ਹਾਨ ਲਾਭ ਕੋ ਲਖਹਿਂ ਨ ਕਾਜੈ। ਸੁਨਹੁ ਗਿਰੀਸ਼ਹੁ! ਕਰਹੁ ਉਪਾਇ। ਯੌਂ ਬਿਗਰਤਿ ਕਾਰਜ ਸਮੁਦਾਇ' ॥ ੧੯॥ਸੁਨਤਿ ਘਮੰਡਚੰਦ ਤਥਿ ਭਾਖਾ।'ਕੋ ਉਪਾਇ ਤੁਮ ਨੇ ਅਭਿਲਾਖਾ?

---

[1]ਇਕੱਠੇ। [2]ਅੱਜ ਮੇਰੇ ਤੇ ਹੈ ਫਿਰ ਤੁਹਾਨੂੰ ਇਹ ਪਿਆ ਜਾਣੋ। [3]ਜਿਨ੍ਹਾਂ ਦਾ ਬਲ ਕਈ ਵਾਰ ਪਰਖਿਆ ਹੈ। [4]ਐਤਕਾਂ ਜਾਕੇ ਪਾਤਸ਼ਾਹ ਨੂੰ ਕੀਹ ਆਖੀਏ ? [5]ਬਾਰ ਬਾਰ ਦੀ ਕੀਤੀ ਹੋਈ ਸਾਡੀ ਪੁਕਾਰ ਸੁਣਕੇ। [6]ਨਾਂ ਤਾਂ ਨਿਬੜਦੇ ਹੀ ਹਨ ਤੇ ਨਾਂ ਹਾਰਦੇ ਹੀ ਹਨ। *ਪਾਃ—ਛੀਨ ਹਜ਼ਾਰਾ।

ਬਿਨਾ ਲਰਨ ਤੇ ਅਪਰ ਨ ਕੋਊ। ਮਿਲੈ ਨ ਬਚਹੁ, ਛੀਨ ਲੈ ਸੋਊ ॥ ੨੦॥ਪ੍ਰਥਮ ਸ਼ਾਹੁ ਢਿਗ ਬਨਹਿ ਨ ਜਾਨਾ।ਸੈਨਾ ਸੰਚਿ ਘਾਲਿ ਘਮਸਾਨਾ। ਲਰਿਏ ਕਹੁ ਨ੍ਰਿਪ ਧਰਹਿ ਜਿ ਆਲਸ। ਰਾਜ ਕਰਨ ਕੀ ਧਰਹਿ ਨ ਲਾਲਸ* ॥ ੨੧ ॥ ਰਿਪੁ ਬਸ ਹੋਹਿ ਨ ਦੰਡ ਬਿਹੀਨਾ[1]। ਵਧਹਿ ਪ੍ਰਤਾਪ ਸ ਦੰਡ ਅਧੀਨਾ[2]। ਬਿਨਾਂ ਦੰਡ ਤੇ ਕੋਇ ਨ ਜਾਨਹਿ। ਪ੍ਰਜਾ ਦੀਨ ਭੀ ਤ੍ਰਿਸਕ੍ਰਿਤ ਠਾਨਹਿ[3] ॥ ੨੨ ॥ ਜਗ ਮਹਿੰ ਊਚ ਕਿ ਨੀਚ ਸਮਾਜਾ। ਦੰਡ ਦੇਨਿ ਤੇ ਸਰੈ ਸੁ ਕਾਜਾ[4]। ਸੁਨਤਿ ਘਮੰਡਚੰਦ ਕੋ ਆਸ਼ੈ। ਭੂਪਚੰਦ ਪੁਨ ਬਾਕ ਪ੍ਰਕਾਸ਼ੈ ॥ ੨੩ ॥ 'ਜਥਾ ਜੋਗ ਤੁਮ ਨੀਤਿ ਉਚਾਰੀ। ਉਚਿਤ ਨ ਮਿਟਹਿੰ ਮਾਨ ਕਰਿ ਹਾਰੀ[5]। ਮਰੇ ਜੁੱਧ ਮਹਿੰ ਬੀਰ ਘਨੇਰੇ। ਸਿਮਰਹਿੰ ਤਿਨਹੁੰ ਮਰਨ ਭਰ ਹੇਰੇ[6] ॥ ੨੪ ॥ ਰਾਜਨਿ ਕੋ ਇਹ ਬਾਤ ਨ ਨੀਕੀ। ਉੱਦਮ ਕਰਨ ਬਨਤਿ ਹੈ ਠੀਕੀ। ਥੋਰੇ ਸਿੰਘ ਅਬਹਿ ਗੁਰ ਤੀਰ। ਲਰਹੁ ਭਲੇ ਲੈ ਕਰਿ ਭਟ ਭੀਰ ॥ ੨੫ ॥ ਹਮਰੀ ਭੂਮ ਬਿਖੈ ਨਹਿੰ ਫਿਰੈ। ਜੋ ਨਹਿੰ ਮਿਟਤਿ ਉਚਿਤ ਹਮ ਲਰੈ[7]'। ਇੱਤਮਾਦਿਕ ਮਿਲਿ ਮਸਲਤ ਕਰੀ। ਓਰਕ[8] ਲਰਨ ਹੇਤ ਬੁਧਿ ਧਰੀ ॥ ੨੬ ॥ ਸਕਲ ਸਮਾਜ ਤਯਾਰ ਕੋ ਕੀਨਿ। ਗੁਲਕਾਂ ਅਰ ਬਰੂਦ ਭਰਿ ਲੀਨਿ। ਸਤਿਗੁਰ ਕੋ ਢਿਗ ਲਿਖੇ ਪਠਾਏ। 'ਅਬਿ ਲੌ ਟਰੇ ਰਹੇ ਗ਼ਮ ਖਾਏ[9]' ॥ ੨੭ ॥ ਨਿਤ ਬਿਗਾਰ ਕਰਿ ਸਿੰਘ ਸਿਧਾਰੈਂ। ਲੂਟ ਕੂਟ ਕ੍ਰਿਖਿ ਮਾਨਵ ਮਾਰੈਂ। ਤੁਮ ਨਹਿੰ ਟਰੋ ਹੇਰਿ ਹਮ ਹਾਰੇ। ਅਬਿ ਬਾਜਹਿੰਗੇ ਲੋਹ ਕਰਾਰੇ ॥ ੨੮ ॥ ਨਾਂਹਿ ਤ ਇਤ ਕੋ ਪਾਯ ਨ ਫੇਰੇ। ਬੈਠੇ ਰਹਹੁ ਹਰਖ ਜੁਤਿ ਡੇਰੇ[10]। ਸਭਾ ਮਝਾਰ ਲਿਖਨੋ ਜਬਿ ਆਯੋ।ਸ਼੍ਰੀ ਕਲਗ਼ੀਧਰ ਸੋ ਪਢਵਾਯੋ ॥ ੨੯ ॥ 'ਸਭਿ ਰਾਜੇ ਇਕਠੇ ਪੁਨ ਹ੍ਵੈ ਕੈ। ਸੈਨ ਸਕੇਲੀ ਧਨ ਬਹੁ ਦੈ ਕੈ। ਚਾਹਤਿ ਲਰਨੋ ਫੇਰ ਤੁਮ ਸੰਗ[11]। ਰਨ ਪ੍ਰਿਯ ਸੁਨਿਕੈ ਨ੍ਰਿਪਨਿ ਕੁਢੰਗ[12] ॥ ੩੦ ॥ ਲਿਖਵਾਯਹੁ ਉੱਤਰ ਤਤਕਾਲਾ। ਗਿਰ ਦੇਸ਼ਨਿ ਕੋ ਰਾਜ[13]

[1]ਦੰਡ ਦਿੱਤੇ ਬਿਨਾਂ। [2](ਸ਼ੱਤ੍ਰੂ) ਦੰਡ ਨਾਲ ਅਧੀਨ ਰਹੇ ਤਾਂ ਪ੍ਰਤਾਪ ਵਧਦਾ ਹੈ। [3]ਦੀਨ ਪ੍ਰਜਾ ਭੀ ਉਸ ਰਾਜੇ ਦਾ ਤ੍ਰਿਸਕਾਰ ਕਰਦੀ ਹੈ। [4]ਹਾਰ ਮੰਨਕੇ ਟਲੇ ਰਹੀਏ,ਇਹ ਬੀ ਜੋਗ ਨਹੀਂ। [5]ਉਨ੍ਹਾਂ ਨੂੰ ਯਾਦ ਕਰ ਕਰਕੇ ਜੋ ਮਰਦੇ ਵੇਖੇ ਹਨ ਡਟੇ ਰਹੀਏ। (ਅ)ਉਨ੍ਹਾਂ ਨੂੰ ਯਾਦ ਕਰਕੇ(ਅਪਣੀ)ਮੌਤ ਦਾ ਡਰ ਤੱਕਕੇ (ਜੇ ਹਟੇ ਰਹੀਏ ਤਾਂ)। [6]ਟਲਨ ਨਾ ਤਾਂ ਸਾਨੂੰ ਫਿਰ ਲੜਨਾ ਯੋਗ ਹੈ। [7]ਅੰਤ ਨੂੰ। [8]ਭਾਵ ਸਹਾਰਾ ਕਰਕੇ ਟਲੇ ਰਹੇ ਹਾਂ।[9]ਰਣ ਦੇ ਪਿਆਰੇ ਭਾਵ ਗੁਰੂ ਜੀ ਨੇ ਰਾਜਿਆਂ ਦਾ ਟੋਟ ਸੁਣਕੇ। [10]ਪਹਾੜ ਦੇ ਵਡੇ ਹੰਕਾਰੀ ਰਾਜਿਆਂ ਵਲ। *ਪਾ:—ਕਰਹਿ ਜੁ ਆਲਸ।

ਬਿਸਾਲਾ। [1]ਕਰਹਿੰ ਅਖੇਰ ਬ੍ਰਿੰਤ ਜਥਿ ਜੈ ਹੈਂ। ਕੋ ਅਰ ਪਰਹਿ ਤ ਸਿੰਘ ਲਰੈ ਹੈਂ ॥੩੧॥ ਫਿਰਤਿ ਦੂਣ ਮਹਿੰ ਦੇਖ ਨ ਸਕੋ। ਨਾਹਕ ਜੰਗ ਕਰਨ ਕੋ ਤਕੋ। ਤੌ ਇਤ ਕਹਾਂ ਤ੍ਰਾਸ ਕੋ ਧਾਰੈਂ[2]। ਬੈਠਿ ਰਹੈਂ, ਨਹਿੰ ਵਹਿਰ ਪਧਾਰੈਂ[3]*॥੩੨॥ ਲਰਿਬੇ ਚਹੌਂ[4], ਖਾਲਸਾ ਲਰੈ।ਮਾਰਨ ਮਰਨ ਜੁੱਧ ਮਹਿੰ ਥਿਰੈ। ਚਢਹੁ ਜਿ ਤੁਮ ਇਹਠਾਂ ਨਹਿੰ ਦੇਰ। ਦੇਖਹੁ ਪੁਨ ਕਰਿਕੈ ਭਟ ਭੇਰ[5] ॥੩੩॥ ਲਿਖਨੋ ਗੁਰੂ ਕੋ ਪਹੁੰਚਨੋ ਜਾਇ। ਪਠਿਵਾਯਹੁ ਸੁਨਿ ਸਭਿ ਗਿਰਰਾਇ। ਸੈਨ ਸਕੇਲਨਿ ਕੀਨਸਿ ਤਮਾਰੀ। ਅਬਿ ਹੁਇ ਠਾਠ[6] ਟਰੈ ਨਹਿੰ ਟਾਰੀ ॥੩੪॥ਸਭਿ ਰਾਜਨ ਕੇ ਬਜੇ ਨਗਾਰੇ। ਜ਼ੀਨ ਤੁਰੰਗਨਿ ਤਤਛਿਨ ਡਾਰੇ।ਮੁਜਰਾ[7] ਸਭਿ ਸੁਭਟਨਿ ਕੋ ਲਯੋ। ਦਸ ਹਜ਼ਾਰ ਗਿਨਤੀ ਮਹਿੰ ਭਯੋ ॥ ੩੫ ॥ ਚਢਿ ਅਨੰਦਪੁਰਿ ਕੀ ਦਿਸ਼ ਆਏ। ਆਯੁਧ ਗਹੇ ਭਟਨਿ ਸਮੁਦਾਏ। ਤੋਮਰ, ਤੀਰ, ਤੁਪਕ, ਤਰਵਾਰ। ਸਿਪਰ, ਕਮਾਨ, ਜਮਧਰਾ ਧਾਰ[8] ॥ ੩੬ ॥ ਚਲਿ ਥੋਰੇ[9] ਹੀ ਕੀਨਸ ਡੇਰੇ। ਸਕਲ ਸੰਭਾਰੇ ਜਿਸ ਜਿਸ ਕੇਰੇ। ਸੁਧ ਸਤਿਗੁਰ ਪਹਿ ਤਤਛਿਨ ਆਈ। [10]ਗਿਰਪਤਿ ਚਢਿ ਆਏ ਸਮੁਦਾਈ ॥ ੩੭ ॥ ਪਹੁੰਚੇ ਲਖਹੁ ਆਪਨੇ ਤੀਰ। ਗਹੇ ਤੁਪਕ, ਤੋਮਰ, ਧਨੁ, ਤੀਰ[11]।ਸੁਨਿ ਸਤਿਗੁਰ ਤਮਾਰੀ ਕਰਿਵਾਈ।ਗੁਲਕਾ ਅਰੁ ਬਰੂਦਾ† ਸਮੁਦਾਈ ॥ ੩੮ ॥ ਲੇ ਲੇ ਸਿੰਘ ਧਰੈਂ ਉਤਸਾਹੂ। ਕਹੈਂ [12]ਪ੍ਰਹਾਰਹੁ ਰਿਪੁ ਰਣ ਮਾਂਹੂ[13]। ਹੁਕਮ ਦੀਨ [14]ਰਣਜੀਤ ਨਗਾਰਾ। ਦਿਹੁ ਬਜਾਇ ਦਲ ਹੈ ਸਭਿ ਤਮਾਰਾ[15]॥੩੯॥ ਸਕਲ ਖਾਲਸੇ ਗਰ ਧਰਿ ਅਸੀ[16]। ਸਿਪਰ ਸਮੇਤ‡ ਤੁਰਤ ਕਟ ਕਸੀ। ਲਰਨ ਜਿਨਹੁ ਕੋ ਨਿਤ ਬਿਵਹਾਰੋ। ਭਏ ਸਨੱਧ ਬੱਧ ਸਭਿ ਸਾਰੇ ॥੪੦॥ ਆਪ ਚਢੇ ਤਥਿ ਗੋਬਿੰਦ ਸਿੰਘ। ਮੱਤ ਗਜਨਿ ਪਰ ਜਿਮ ਕ੍ਰਪ ਸਿੰਘ[17]। ਜਰਾਸੰਧ ਪਰ ਗੋਬਿੰਦ[18] ਜੈਸੇ। ਜਾਦਵ ਸੰਗ ਖਾਲਸਾ ਤੈਸੇ[19]॥੪੧॥ਸਿੰਘਨ ਭਨਯੋ[20]ਪ੍ਰਭੂ ਸੁਨਿ ਲੀਜੈ। ਚਲੋ ਅੱਗੁ ਹੀ ਰਣ ਕੋ ਕੀਜੈ।ਇਹਾਂ ਨ ਪਹੁੰਚੈਂ ਰਿਪੁ ਸਮੁਦਾਈ।ਵਧਿ ਆਗੇ ਹੀ ਲੋਹਿੰ

---

[1]ਤਾਂ ਏਥੇ ਕੇਹੜੇ ਅਸੀਂ (ਤੁਹਾਡੇ), ਡਰਦੇ ਹਾਂ। [2]ਕਿ (ਅੰਦਰ) ਬੈਠੇ ਰਹੀਏ, ਤੇ ਬਾਹਰ ਨਾ ਨਿਕਲੀਏ। [3]ਜੇ ਤੁਸੀਂ ਲੜਨਾ ਚਾਹੋ। [4]ਜੰਗ ਦਾ ਠਾਠ। [5]ਸਲਾਮੀ ਲਈ ਫ਼ਾਜ ਗਿਣਤੀ ਕੀਤੀ। [6]ਜਮਧਰਾਂ ਧਾਰਕੇ। [7]ਦੌੜੀ ਦੂਰ ਜਾਕੇ। [8]ਕ੍ਰਿਪਾਣ ਗੱਲ ਵਿਚ ਧਾਰੀ ਫ਼ਾਜ ਗਾਤ੍ਰੇ ਪਾਈ। [9]ਅਸਤ ਹਥੀਆਂ ਤੇ ਜਿਵੇਂ ਕ੍ਰੋਧ ਕਰਕੇ ਸ਼ੇਰ (ਚੜ੍ਹਦਾ ਹੈ)। [10]ਕ੍ਰਿਸ਼ਨ। [11]ਜਿਵੇਂ ਜਾਦਵ (ਸਨ) ਤਿਵੇਂ ਖਾਲਸਾ ਗੁਰੂ ਜੀ ਨਾਲ ਹੈ। *ਇਥੇ ਸਾਫ਼ ਹੋ ਗਿਆ ਕਿ ਸਿੰਘ ਆਪੂੰ ਧੱਕਾ ਨਹੀਂ ਕਰਦੇ, ਕੋਈ ਅੜੇ ਤਾਂ ਲੜਦੇ ਹਨ, ਐਵੇਂ ਵਿਗਾੜ ਨਹੀਂ ਕਰਦੇ। ਜੰਗ ਨੂੰ ਓਹ ਨਾਹਕ ਮੰਗਦੇ ਹਨ। †ਪਾਃ—ਦਾਰੂ। ‡ਪਾਃ—ਸਮੇਟ।

ਲਰਾਈ' ॥੪੨॥ ਦੂਰ ਅਨੰਦ ਪੁਰਿ ਕੋ ਤਜਿ ਗਏ।ਰਾਜਨਿ ਕੇ ਮੁਕਾਬਲੇ ਭਏ।ਹਿਤ ਸੰਗ੍ਰਾਮ ਹੋਹਿ ਕਰਿ ਤਯਾਰੇ।ਹਰਖ ਸਮੇਤ ਸੁਚੇਤ ਉਦਾਰੇ॥੪੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਰਾਜਨ ਕੋ ਰਣ' ਪ੍ਰਸੰਗ ਬਰਨਨੰ ਨਾਮ ਪੰਚ ਤ੍ਰਿੰਸਤੀ ਅੰਸੂ ॥੩੫॥ ੩੬. [ਰਾਜਿਆਂ ਨਾਲ ਜੰਗ। ਸਿੰਘਾਂ ਦਾ ਮਾਨ ਹਰਾਯਾ]।

ਦੋਹਰਾ ॥ ਉਮਡੇ ਦਲ ਦਿਸ਼ ਦੁਹਨਿ ਤੇ ਕਰੀ ਤੁਫੈਗੈਂ ਤਯਾਰ। ਦਸਤਰਵਾਂ ਕਰ ਤਜਿ ਦਈ ਹੋਨਿ ਲਗੀ ਤਬਿ ਮਾਰ ॥ ੧ ॥ ਚੌਪਈ ॥ ਹਿਤ ਹੈਰਨਿ ਕੇ ਜੰਗ ਤਮਾਸ਼ਾ। ਸ਼੍ਰੀ ਕਲਗ਼ੀਧਰ ਹੈ ਇਕ ਪਾਸ਼ਾ। ਊਚੇ ਥਲ ਪਰ ਹੈ ਥਿਤ ਰਹੇ। ਦੋਨਹੁ ਦਿਸ਼ ਕੇ ਦਲ ਕੋ ਲਹੇ[1] ॥ ੨ ॥ ਸਿੰਘ ਆਠ ਸੈ ਹੁਇ ਸਵਧਾਨੇ। ਦਸ ਹਜ਼ਾਰ ਗਿਰਪਤਿ ਭਟ ਆਨੇ। ਜ੍ਵਾਲਾ ਬਮਲੀ ਕੀ ਥਿਰ ਮਾਲਾ[2]। ਛੁਟਿ ਇਕਬਾਰ ਪ੍ਰਕਾਸ਼ੀ ਜ੍ਵਾਲਾ ॥੩॥ ਘਟਾ ਚਮੂੰ ਮਹਿੰ ਤੜਿਤਾ ਜਾਗੀ। ਕਰਕਾ ਬਰਖਤਿ ਗੁਲਕਾਂ ਲਾਗੀ।ਹਯ ਕੋ ਫੇਰਿ ਤੁਫੈਗ ਚਲਾਵੈਂ। ਵਧੇ ਅੱਗੂ ਕੋ ਮਾਰ ਗਿਰਾਵੈਂ ॥ ੪ ॥ ਦੇਖਿ ਪਰਸਪਰ ਭਨਹਿੰ ਪਹਾਰੀ। 'ਇਹ ਬਿੰਦਸਾ ਸਿੰਘਨ ਮਹਿੰ ਭਾਰੀ'। ਹਯ ਧਵਾਇ ਪੁਨ ਹਤੈਂ ਨਿਸ਼ਾਨੇ। ਨਿਜ ਬਚਾਇ ਕਰਿ ਬਹੁਰ ਪਯਾਨੇ ॥ ੫ ॥ ਕਰਿ ਹੰਕਾਰ ਖਾਲਸਾ ਰਿਦੇ। ਓਰੜ ਪਰੈ[3] ਅੱਗੂ ਕੋ ਤਦੇ। ਭੀਮਚੰਦ ਨਿਜ ਅੰਗ ਬਚਾਏ। ਰਣ ਕੋ ਸਨਮੁਖ ਸਕੈ ਨ ਆਏ ॥ ੬ ॥ ਭੂਪਚੰਦ ਹੰਡੂਰੀ ਧਾਯੋ। ਦੇਵ ਸ਼ਰਣ ਕੋ ਸੰਗ ਮਿਲਾਯੋ। ਬਹੁਰ ਵਜ਼ੀਰ ਸਿੰਘ ਰਣ ਘਾਲਾ। ਛੁਟਤਿ ਗੁਲਕਾਂ ਨਾਦ ਕਰਾਲਾ॥੭॥ ਸਭਿ ਸਿਪਾਹ ਕੋ ਆਗੈ ਧਰਿਓ। ਆਪ ਭਿ ਲਰਨ ਹੇਤ ਮਨ ਕਰਿਓ। ਹੋਤਿ ਤੜਾਭੜ ਸ਼ਬਦ ਤੁਫੈਗਨਿ। ਗਿਰਹਿੰ ਸੂਰ ਲਾਗੀ ਜਿਨ ਅੰਗਨਿ ॥ ੮ ॥ ਦੁਧਰ ਨਿਕਸਿ ਛਿਤ ਰਕਤ ਬਿਸਾਲਾ। ਲਗੇ ਕਰਾਹਨਿ ਘਾਇਲ ਜਾਲਾ[4]। ਪੁਨ ਚੇਬੋਲ ਆਨਿ ਕਰਿ ਲਰੇ। ਆਯੁਧ ਅਨਕ ਪ੍ਰਹਾਰਨ ਕਰੇ ॥ ੯ ॥ ਕੁੱਲੂ ਕੈਂਠਲ ਕੈ ਜਸੁਵਾਰੀ। ਬੀਰ ਸਿੰਘ ਪਹੁੰਚਨੋ ਬਲਿ ਭਾਰੀ। ਇਤ ਤੇ ਆਲਮ ਸਿੰਘ ਅਗਾਰੇ। ਉਦੇ ਸਿੰਘ ਗਨ ਬਾਨ ਪ੍ਰਹਾਰੇ ॥ ੧੦ ॥ ਤਿਸ ਛਿਨ ਭੇਜਨੋ ਨਰ ਗੋਸਾਈਂ। ਸਕਲ ਖਾਲਸੇ ਦਯੋ ਸੁਨਾਈ। 'ਵਧਹੁ ਨ ਆਗੇ ਥਿਰ ਹੈ ਲਰੋ। ਜ੍ਵਾਲਾ ਬਮਲੀ ਛੋਰਨ ਕਰੋ' ॥੧੧॥ ਸੁਨਨੋ ਹੁਕਮ ਕੋ ਟਿਕਿ ਟਿਕਿ ਲਰੇ। ਆਗੇ ਨਹੀਂ ਬਧੈ ਭਟ ਭਿਰੇ। ਮਿਲਿ ਪਹਾਰੀਯਨਿ ਘਾਲਨੋ ਹੋਲਾ।ਮਾਰਿ ਮਾਰਿ ਕਰਿ ਰੌਰਹਿੰ ਮੇਲਾ ॥੧੨॥ ਦੁੰਦਭਿ ਢੋਲ ਪਟਹਿ ਬਹੁ ਬਾਜੇ। ਮਾਰੂ ਰਾਗ ਸੁਨਤਿ ਭਟ ਗਾਜੇ।

[1]ਦੇਖਦੇ ਹਨ। [2]ਬੱਧੀ ਹੋਈ ਕਤਾਰ। [3]ਟੁੱਟਕੇ ਪਏ। [4]ਸਾਰੇ ਜ਼ਖਮੀ ਹਾਏ ਹਾਏ ਕਰਨ ਲੱਗੇ।

ਨਟ ਜਿਮ ਉਛਲੇ ਛਾਲ ਛਲੰਗੀ[1]। ਗਹਿ ਕੈ ਸਿਪਰ ਕ੍ਰਿਪਾਨੈਂ ਨੰਗੀ ॥ ੧੩॥ ਓਰੜ ਪੜੇ ਬੀਰ ਇਕ ਬਾਰੀ। ਸਿੰਘਨਿ ਲਗ ਪਹੁੰਚੇ ਬਲਿ ਭਾਰੀ। ਸੇਲੇ ਬਰਛੇ ਆਨਿ ਚਲਾਏ। ਸਿੰਘਨਿ ਸਨਮੁਖ ਘਾਵ ਸੁ ਖਾਏ॥੧੪॥ਘਾਵ ਨ ਤਜੀ ਅਰੇ ਰਣ ਰਹੇ। ਗੁਰ ਪ੍ਰਤਾਪ ਤੇ ਰਿਪੁ ਗਨ ਦਹੇ। ਘਾਲੀ ਹੋਲ ਝਾਲ* ਭਟ ਖਰੇ[2]। ਇਤਨੈ ਬਿਖੈ ਸਿੰਘ ਰਿਸ ਭਰੇ ॥੧੫॥ ਖੜਗ ਮਯਾਨ ਤੇ ਖੈਂਚਿ ਨਿਕਾਰੇ। ਤੁਰਤ ਫੁਰਤ ਕਰਿ ਹਤੈ ਜੁਝਾਰੇ। ਜਬਿ ਦਸ ਬੀਸ ਅੱਗੂ ਕੇ ਮਾਰੇ। ਹਟੇ ਕੁਛਕ ਸ਼ੱਤ੍ਰੁ ਡਰ ਧਾਰੇ॥੧੬॥ ਦੇਖਤਿ ਭਯੋ ਖਾਲਸਾ ਆਰੀ। ਮੁਹਰਾ ਛੋਡਿ ਪਹਾਰੀ ਭੰਗੀ[3]। ਪਰੇ ਗੈਲ ਮਹਿੰ[4] ਟਲੇ ਨ ਟਾਲੇ। ਖੜਕਸੋ ਖੜਗ ਕਰਾਲ ਬਿਸਾਲੇ॥ ੧੭ ॥ ਛੰਦ† ॥ ਜਬੈ ਜੁੱਧ ਜਾਗਾ। ਕਟੇ ਸੀਸ ਬਾਗਾ[5]। ਬਢੇ ਖੱਗ ਧਾਰਾ[6]। ਜਥਾ ਕਾਠ ਆਰਾ[7] ॥ ੧੮ ॥ ਗਿਰੇ ਜੁੱਧ ਸੂਰਾ। ਨ੍ਰਿਪੈ ਨੰਦ ਕੂਰਾ[8]। ਗੁਰੂ ਦੇਖਿ ਦੂਰੰ। ਭਯੋ ਜੋਗ ਭੂਰੰ ॥੧੯॥ ਕੜਾਕਾੜ ਮਾਚੀ। ਜ਼ਿਮੀਂ ਸ਼ੋਣ ਰਾਚੀ। ਭਜੇ ਡੋਗਰਾਨੈਂ[9]। ਤਜਸੋ ਖੇਤ ਬਾਨੈ॥੨੦॥ਜਬੈ ਸਿੰਘ ਧਾਏ। ਪਹਾਰੀ ਪਲਾਏ। ਤਜਸੋ ਨਾਂਹਿ ਗੈਲੈ। ਡਰੇ ਨਾਥ ਸੈਲੈਂ[10] ॥੨੧॥ ਨ ਆਗ੍ਯਾ ਗੁਸਾਈਂ[11]।–ਅਗਾਰੇ ਸਿਧਾਈ[12]–। ਸੁ ਬਾਤੈ ਬਿਸਾਰੀ[13]। ਨਹੀਂ ਯਾਦ ਕਾਰੀ ॥ ੨੨ ॥ ਗੁਰ ਹੈਂ‡ ਬਿਚਾਰੋ[14]। –ਮਹਾਂ ਏ ਹੈਂਕਾਰੇ। ਬਡੀ ਜੀਤ ਪਾਏ। ਚਲੇ ਜਾਤਿ ਧਾਏ–॥ ੨੩ ॥ ਉਠੇ ਆਪ ਸ੍ਵਾਮੀ। ਚੜ੍ਹੇ ਤੇਜ ਗਾਮੀ[15]। ਹਯੰ ਰੰਗ ਨੀਲਾ[16]ਸ਼ਿੰਗਾਰਸੋ ਛਬੀਲਾ ॥੨੪॥ ਪਰੇ ਪੰਥ ਪਾਛੈ[17]। ਬਡੀ ਚਾਲ ਗਾਛੈ[18]। ਸੁ ਤੁਮਾਰੀ ਲਰਾਈ।ਚਲੇ ਜਾਤਿ ਧਾਈ ॥੨੫॥ਦੋਹਰਾ ॥ ਸਿੰਘ ਬਿਲੋਕਤਿ ਭੇ ਕਿਤਿਕ ਗਏ ਗੁਰੂ ਰਣ

---

[1]ਛੈਲ ਅੰਗਾਂ ਵਾਲੇ ਭਾਵ ਸੂਰਮੇ ਨਟ ਵਾਂਙੂ ਛਾਲਾਂ ਮਾਰਕੇ ਉਛਲੇ। [2]ਜੋ ਹੱਲਾ (ਪਹਾੜੀਆਂ) ਕੀਤਾ ਸੋ (ਸਿੰਘ) ਸੂਰਮੇ ਝੱਲ ਖੜੋਤੇ। [3]ਪਹਾੜੀਏ ਨੱਸ ਪਏ। [4](ਸਿੱਖ) ਪਿੱਛੇ ਪਏ। [5]ਸਿਰ ਤੇ ਵਾਗਾਂ (ਵਾਲੇ ਹੱਥ)। (ਅ) ਪੁਸ਼ਾਕਾਂ ਸਮੇਤ ਸਿਰ ਕੱਟੇ। [6]ਖੰਡੇ ਦੀ ਧਾਰ ਨਾਲ ਵੱਢੇ। [7]ਜਿਵੇਂ ਆਰਾ ਕਾਠ ਨੂੰ (ਚੀਰਦਾ) ਹੈ। [8]ਰਾਜਕੁਮਾਰ ਬੁਠੇ ਪੈ ਗਏ। ਸੋ ਸਾਖੀ ਦਾ ਪਾਠ ਹੈ:–ਰਾਜਸੁਤ ਕੂਰਾ। (ਅ) ਰਾਜਿਆਂ ਦਾ ਅਨੰਦ ਬੁਠਾ ਪੈ ਗਿਆ। [9]ਪਹਾੜੀਏ। [10]ਪਹਾੜੀ ਰਾਜੇ ਡਰੇ। [11]ਗੁਰੂ ਜੀ ਦੀ (ਇਹ) ਆਗਿਆ ਨਹੀਂ ਸੀ। [12]ਕਿ ਅੱਗੇ ਵਧੋ ਜਾਓ। [13](ਅੱਗੇ ਵਧਣ ਦੀ ਆਗਿਆ ਨਹੀਂ ਸੀ) ਇਹ ਗੱਲ ਸਿੰਘਾਂ ਨੇ ਵਿਸਾਰ ਦਿਤੀ ਸੀ। [14]ਗੁਰੂ ਜੀ ਨੇ ਵਿਚਾਰਿਆ। [15]ਤੇਜ਼ ਚਾਲ ਵਾਲੇ……। [16]ਨੀਲੇ ਰੰਗ ਵਾਲੇ ਘੋੜੇ ਉਤੇ। [17]ਪਿੱਛੇ ਟੁਰ ਪਏ ਭਾਵ ਅਨੰਦਪੁਰਿ ਨੂੰ ਮੁੜ ਪਏ। [18]ਤ੍ਰਿੱਖੀ ਚਾਲ ਨਾਲ ਟੁਰੇ। *ਪਾ:–ਚਾਲ। †ਇਥੇ ਕਈ ਥਾਈਂ ਛਪੇ ਛੰਦ ਲਿਖਿਆ ਹੈ, ਪਰ ਚਾਲ ਰਸਾਵਲ ਛੰਦ ਦੀ ਹੈ। ‡ਪਾ:–ਸੋ।

ਛੋਰਿ। ਪਾਛੈ ਕਰਤਿ ਨ ਛੀਠ ਕੀ[1] ਜਾਤਿ ਅਨੰਦਪੁਰਿ ਓਰ॥੨੬॥ਚੌਪਈ॥ ਗੁਰੂ ਚਰਿੱਤ੍ਰ ਕੋ ਪਿਖਿ ਬਿਸਮਾਏ। ਨਹਿੰ ਮਾਰਨ ਕੋ ਸ਼ਸਤ੍ਰ ਉਠਾਏ। ਕੇਤਿਕ ਲਰਤਿ ਪਾਛ ਕੋ ਹਟਕੇ*। ਰਣ ਕੋ ਤਜਾਗਤਿ ਇਤ ਉਤ ਸਟਕੇ ॥੨੭॥ ਤਬਿ ਪਹਾਰੀਅਨਿ ਇਨ ਗਤਿ ਜਾਨਿ। ਹਟਿ ਘਾਲਸੋ ਹੈਲਾ ਘਮਸਾਨ[2]। ਪਰੀ ਖਾਲਸੇ ਮਹਿੰ ਬਹੁ ਭਾਜ[3]। ਪੀਛੇ ਭਜੇ ਤਜਾਗ ਸਭਿ ਲਾਜ ॥੨੮॥ ਘਨੀ ਪਰੀ ਸ਼ਸਤ੍ਰਨਿ ਕੀ ਮਾਰ।ਕੇਤਿਕ ਊਚੇ ਕੀਨਿ ਪੁਕਾਰ। 'ਸ਼੍ਰੀ ਪ੍ਰਭੁ! ਪੰਥ ਆਪ ਕੋ ਅਹੈ। ਕਟੀਆ ਹੋਤਿ ਪਰਾਜੈ ਲਹੈ ॥੨੯॥ ਕਿਉਂ ਨ ਸੰਭਾਰਤਿ ਹਟਿ ਪਿਛਵਾਈ? ਕੌਨ ਖਤਾ ਇਨ ਕੇ ਗਰ ਪਾਈ। ਜੋਕਰਿ ਸਿੰਘ ਹੈਂ ਅਵਗੁਨਿਯਾਰੇ।ਤਊ ਆਪਕੇ ਜਗਤ ਉਚਾਰੈ[4]' ॥ ੩੦ ॥ ਇੱਤਯਾਦਿਕ ਬੋਲਤਿ ਸਮੁਦਾਏ। ਮਿਲੇ ਆਨਿ ਕੋ ਹਯਨਿ ਧਵਾਏ। ਕਰਤਿ ਪੁਕਾਰ ਸੁ ਆਇ ਘਨੇਰੀ। ਹਿਤ ਹੇਰਨਿ ਗੁਰ ਗ੍ਰੀਵ ਨ ਫੇਰੀ ॥੩੧॥ ਕਹੈਂ ਬਹੁਤ 'ਪ੍ਰਭੁ ਛਿਨ ਭਰ ਥਿਰੋ। ਲਰਤਿ ਪੰਥ ਅਵਲੋਕਨਿ ਕਰੋ'। ਕਹਿ ਜਥਿ ਰਹੈ, ਖਰੇ ਨਹਿੰ ਹੋਏ। ਨੌਰੰਗ ਸਿੰਘ ਮਿਲਯੋ ਪ੍ਰਭੁ ਜੋਏ ॥ ੩੨ ॥ ਤੁਰਤ ਤੁਰੰਗ ਉਤਰਸੋ ਅਗਵਾਈ। ਐਂਚਿ ਲਕੀਰ ਦਈ ਸਹਿਸਾਈ। ਭਾਖਸੋ'ਨੀਲਸਾ!ਥਿਰੋ ਇਥਾਏ[5]।ਗੁਰ ਕੀ ਆਨ ਅੱਗੂ ਨਹਿੰ ਜਾਏ' ॥੩੩॥ ਸੁਨਿ ਕਰਿ ਦਲ ਬਿਦਾਰ[6]† ਥਮ ਗਯੋ। ਪਾਇ ਅੱਗੂ ਨਹਿੰ ਪਾਵਤਿ ਭਯੋ। ਤਬਿ ਗੁਰ ਮਾਰਸੋ ਏਂਡਨਿ ਜੋਰਾ‡ਲੰਘਸੋ‡ਲਕੀਰ ਨਹੀਂ ਕਿਮ ਘੋਰਾ॥੩੪॥ ਛਰੀ ਹਾਥ ਮੈਂ ਪਤਰੀ[7] ਹੁਤੀ। ਦੈ ਚਾਰਿਕ ਕਰਿ ਬਲ ਤੇ ਹਤੀ। ਖਾਇ ਮਾਰ ਨਹਿੰ ਚਰਨ ਉਠਾਵਾ। ਫੁਰੰਕਤਿ ਇਤ ਉਤ ਅੱਗੂ ਨ ਜਾਵਾ ॥੩੫॥ ਜਸੋਂ ਨਹਰੀ ਕੰਟਕ[8] ਮੁਖ ਦੀਨੀ। ਚੁਕਸੋ ਤਿਸੀ ਤੈਸੀ ਬਿਧਿ ਚੀਨੀ। ਜਥਿ ਸਤਿਗੁਰ ਹਯ ਏਵ ਬਿਲੋਕਾ।ਦੇ ਕਰਿ ਆਨ ਚਲਨਿ ਤੇ ਰੋਕਾ॥੩੬॥ ਤਰੇ ਉਤਰਿ ਕਰਿ ਤਹਿੰ ਤਤਕਾਲੇ। ਕਲਗ਼ੀਧਰ ਭਾਖਸੋ ਅਸੁ ਨਾਲੇ[9]। 'ਪ੍ਰਥਮ ਜਨਮ ਤੇਰੋ ਹਮ ਜਾਨਸੋਂ। ਜਿਸਤੇ ਥਿਰਸੋ ਬਾਕ ਸਿਖ ਮਾਨਸੋ ॥ ੩੭ ॥ ਹੁਤੋ ਮਸੰਦ ਲੇਤਿ ਬਹੁ ਧਨ ਕੋ। ਰਹਸੋ ਅਚਤਿ§ ਭੋਜਨ ਤਬਿ

[1]ਪਿਛਲੇ ਪਾਸੇ ਤੱਕਦੇ ਭੀ ਨਹੀਂ। [2]ਮੁੜਕੇ ਹੱਲਾ ਕੀਤਾ ਤੇ ਘਮਸਾਨ ਮਚਾ ਦਿਤਾ। [3]ਹਾਰ। [4]ਜਗਤ ਆਪਦੇ ਹੀ (ਸਿੰਘ) ਕਹੇਗਾ। [5]ਹੇ ਨੀਲੇ ਘੋੜੇ! ਏਦੇ ਠਹਿਰ ਜਾਹ। [6]ਨਾਮ ਘੋੜੇ ਦਾ। [7]ਪਤਲੀ ਛੜੀ। [8]ਮਾਨੋਂ ਕੰਡਿਆਲਾ ਕੜਿਆਲਾ। [9]ਘੋੜੇ ਨੂੰ। *ਪਾ:—ਸਟਕੇ।
†ਪਾ:—ਦਲ ਬਿਡਾਰ। ‡ਪਾ:—ਲਖਸੋ। ਭਾਵ ਲੰਘਣ ਦਾ ਹੀ ਹੈ। §ਪਾ:—ਅਰਿ।

ਇਨਕੋ। ਸਿੱਖਨ ਤੇ ਲੈ ਕਰਿ ਗੁਰਕਾਰ।ਖਾਵਤਿ ਰਹਯੋ ਅਨੇਕ ਪ੍ਰਕਾਰ[1] ॥ ੩੯॥ ਸੁਨਿ ਸਤਿਗੁਰ ਤੇ ਜਥਾ ਅਲਾਧੋ।ਸਿਰ ਹਿਲਾਇ ਘੋਰਾ ਫੁਰਕਾਧੋ। ਤਬਿ ਸ੍ਰੀ ਪ੍ਰਭੁ ਬੈਠੇ ਤਿਸ ਥਾਨ।ਸਭਿਨਿ ਸੁਨਾਵਤਿ ਊਚ ਬਖਾਨ।੩੯॥ ਦੋਹਰਾ ॥ 'ਖਾਲਸ ਗੁਰੁ ਗੁਰੁ ਖਾਲਸਾ[1] ਥਿਰਹੁ ਖਾਲਸਾ ਜੁੱਧ[2] । ਹਤਉ ਰਿਪੁਨਿ ਦਲ ਕੋ ਦਲਹੁ ਪਕਰਹੁ ਸ਼ਸਤ੍ਰਨਿ ਕ੍ਰੁੱਧ[3] ॥ ੪੦ ॥ਚੌਪਈ॥ ਸੁਨਿ ਸਤਿਗੁਰਕੇ ਵਰ ਸਮ ਬੈਨ।ਹਟਯੋ ਖਾਲਸਾ ਰਿਸੋ ਕਰਿ ਨੈਨ।ਧਰਿ ਜ੍ਵਾਲਾ-ਖ਼ਮਣੀ ਅਰਿ ਦਮਣੀ[4]। ਛੋਰੀ ਗੁਲਕਾਂ ਗਨ ਰਿਪੁ ਸ਼ਮਣੀ[5] ॥ ੪੧ ॥ ਸ੍ਰੀ ਗੁਰ ਥਿਰ ਹ੍ਵੈ ਧਨੁ ਖ ਸੰਭਾਰੇ। ਸਪਤ ਬਾਨ ਅੰਚਨ ਕਰਿ ਮਾਰੇ। ਪਰੀ ਗਗਨ ਮਹਿੰ ਗਰਵ[6] ਗੁੰਜਾਰ।ਬਿਸਮਾਨੇ ਰਿਪੁ ਸੁਨਿ ਧੁੰਕਾਰ ॥੪੨॥ ਇਕ ਹੀ ਬਾਰ ਹਟੇ ਸਭਿ ਸਿੰਘ। ਮ੍ਰਿਗ ਬਿਲੋਕਿ ਜਿਉਂ ਭੂਖਾ ਸਿੰਘ[7]। ਅੱਗੂ ਜੁ ਮਾਰਤਿ ਆਵਤਿ ਧਾਏ। ਕਿਤਿਕ ਹਤੇ ਕੋ ਮਾਰਿ ਹਟਾਏ ॥ ੪੩ ॥ ਤੋਮਰ, ਸੋਲੇ, ਸਾਂਗ ਪ੍ਰਹਾਰੇ। ਸਿਪਰ ਅੱਗੂ ਕਰਿ ਕਿਸ ਖਗ ਮਾਰੇ[8]। ਗੁਰ ਥਰ ਤੇ ਸ਼ਹੀਦ ਗਨ ਦਉਰੇ। ਪਰੇ ਹੋਲ ਕਰਿ,ਭੇ ਰਿਪੁ ਬੌਰੇ ॥ ੪੪ ॥ ਮਚੀ ਮਾਰ ਦੀਰਘ ਇਕ ਬਾਰੀ। ਮਰਿ ਮਰਿ ਪਰਤੇ ਪਾਇ ਪਸਾਰੀ। ਜਨੁ ਮਲੰਗ ਭੁੰਗਹਿੰ ਕੋ ਖਾਇ।ਲਿਟਹਿੰ ਪਰੇ ਇਸ ਬਿਧਿ ਸਮੁਦਾਇ॥੪੫॥ਸੁਭਟ ਤੁਰੰਗ ਮਰਿ ਖੇਤ ਮਝਾਰਾ। ਲੋਥਨਿ ਸੋਂ ਪੂਰਨ ਥਲ ਸਾਰਾ।ਸਰਬ ਗਿਰੇਸ਼ੁਰ ਓਜ ਲਗਾਏ। ਪਰੀ ਭਾਂਜ ਕਿਮ ਪਗ ਨ ਜਮਾਏ ॥ ੪੬ ॥ ਫੇਰਿ ਤੁਰੰਗ ਸਿਪਾਹ ਹਟਾਵੈਂ।ਮ੍ਰਿਗ ਸਮ ਭਾਜੈ ਕਿਮ ਅਟਕਾਵੈਂ। ਬਜੀ ਬੰਬ ਰਣਜੀਤ ਨਗਾਰੇ। ਭਾਜੇ ਸ਼ੱਤ੍ਰੂ ਕੇਤਿਕ ਮਾਰੇ॥੪੭॥ਰੁੰਡ ਮੁੰਡ ਹੁਇਪਰੇਹਜ਼ਾਰਾਂ।ਗ੍ਰਿੱਧਬ੍ਰੱਧਉਡਿ ਗਗਨ ਸੰਞਾਰਾ। ਕਹਿੰ ਲਗ ਬਰਨੌਂ ਜੁੱਧ ਬਿਸਾਲਾ। ਭਈ ਬਿਜੈ ਸਿੰਘਨਿ ਤਿਸਕਾਲਾ॥੪੮॥ਸਗਰੀ ਸੁਖ ਹੋਈ ਸਭਿ ਮਾਂਹੀ।ਘਾਇਲਮ੍ਰਿਤਕਤ ਜਸੋਕੋ ਨਾਂਹੀ।ਚਢੇ ਅਨੰਦਪੁਰਿ ਕੋ ਚਲਿਆਏ।ਹਟੇ ਪਹਾਰੀ ਗੇ ਨਿਜ ਥਾਂਏ।੪੯॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜਗ੍ਰੰਥੇ ਪੰਚਮ ਰੁਤੇ 'ਸੰਗ੍ਰਾਮ' ਪ੍ਰਸੰਗ ਬਰਨਨੰ ਨਾਮ ਖਸ਼ਟ ਤ੍ਰਿੰਸਤੀ ਅੰਸੂ॥ ੩੬ ॥ ੩੭. ['ਖਾਲਸਾ' ਪਦ ਦੇ ਅਰਥ। ਭਵਿੱਖਤ ਵਾਕ]।

ਦੋਹਰਾ ॥ ਗਏ ਪਹਾਰੀ ਝੁਰਤੇ ਚਲਨੋ ਨਹੀਂ ਬਸਿ ਕੋਇ । ਸੁਭਟ ਮਰਾਏ ਸੈਂਕਰੇ ਜਗ ਮਹਿੰ ਅਪਜਸ ਹੋਇ ॥ ੧ ॥ ਚੌਪਈ ॥ ਪੁਨ

---

[1]ਖਾਲਸਾ ਗੁਰੂ ਰੂਪ ਹੈ ਤੇ ਗੁਰੂ ਖਾਲਸਾ ਹੈ। [2]ਜੁੱਧ ਵਿਚ ਟਿਕ (ਕੇ ਲੜੋ)। [3]ਦੁਸ਼ਮਨ ਮਾਰਨ ਵਾਲੀ। [4]ਰਿਪੂ ਨੂੰ ਸ਼ਮਨ (ਨਾਸ਼) ਕਰਨ ਵਾਲੀਆਂ ਗੋਲੀਆਂ। [5]ਭਾਰੀ। [6]ਮ੍ਰਿਗਾਂ ਨੂੰ ਵੇਖਕੇ ਜਿਵੇਂ ਭੁੱਖਾ ਸ਼ੇਰ। [7]ਕਿਸੇ ਨੇ ਤਲਵਾਰ ਮਾਰੀ।

ਇਕ ਥਲ ਹੁਇ ਮਸਲਤ ਕੀਨੀ। 'ਭਲੀ ਲਰਾਈ ਕਸੋਂਹੁ ਨ ਚੀਨੀ[1]'।
ਭੀਮਚੰਦ ਸਭਿ ਬਿਖੈ ਉਚਾਰੀ। 'ਮੈਂ ਪੂਰਬ ਹੀ ਗਿਨਤੀ ਧਾਰੀ ॥ ੨ ॥
ਗੁਰੂ ਸੰਗ ਜੈਗ ਨਹਿੰ ਬਨਿ ਆਵੈ। ਜਿਨ ਤੇ ਜੈ ਕਸੋਂਹੁ ਨ[2] ਕੋ ਪਾਵੈ।
ਗੁਰ ਚਲਿ ਗਏ ਭਾਗ ਕਿਛ ਪਰੀ[3]। ਠਹਿਰੇ ਬਹੁਰ ਬਾਹਨੀ ਮੁਰੀ ॥ ੩ ॥
ਪਰੀ ਮਾਰ ਐਸੀ ਕਿਛ ਆਇ। ਨਹੀਂ ਸੰਭਾਲ ਭਈ ਕਿਸ ਥਾਂਇ। ਦਸ
ਹਜ਼ਾਰ ਸੰਗ ਹੁਤੀ ਸਿਪਾਹ। ਰਹੇ ਹਟਾਇ ਹਟੀ ਕਿਮ ਨਾਂਹਿ[4] ॥ ੪ ॥
ਅਬਿ ਤੁਰਕਨਿ ਕੀ ਸੈਨ ਚਢਾਵਹੁ। ਦੇਹੁ ਦਰਬ ਤੁਰਨ ਅਨਵਾਵਹੁ।
ਸਭਿ ਗਿਰਪਤਿ ਕੇ ਸਚਿਵ ਸਿਧਾਵੈਂ। ਗੈਲ[5] ਆਪਨੇ ਲੈ ਕਰਿ ਆਵੈਂ[6] ॥
੫॥ ਮਾਨੀ ਭੂਪ ਚੰਦ ਹੈਡੂਰੀ। ਭਨੀ ਘਮੰਡ ਚੰਦ ਭੀ 'ਰੂਰੀ[7]'। ਤਤਛਿਨ
ਦਿੱਲੀ ਸਚਿਵ ਪਠਾਏ। ਮਿਲੇ ਸੁ ਅਵਰੰਗ ਕੇ ਉਮਰਾਏ ॥ ੬ ॥ ਸਕਲ
ਜ਼ਿਕਰ ਤਿਨ ਖੋਲਿ ਸੁਨਾਯੋ। 'ਦਰਬ ਇਤਿਕ ਤੁਮ ਨਿਕਟ ਪਠਾਯੋ।
ਪੁਨ ਕਦੀਮ ਹੈਂ ਪ੍ਰਜਾ ਤੁਮਾਰੀ। ਬਨਹੁ ਆਪ ਸਭਿ ਕੀ ਰਖਵਾਰੀ ॥ ੭ ॥
ਗੁਰ ਤੇ ਦੇ ਕਰਿ ਹਾਥ ਬਚਾਵਹੁ। ਪੁਨ ਧਨ ਪਠੈਂ ਅਧਿਕ ਇਤ[8] ਆਵਹੁ*'।
ਇਮ ਗਿਰਪਤਿ ਬਹੁ ਸਚਿਵ ਪਠਾਏ। ਇਤ ਅਨੰਦ ਪੁਰਿ ਸ੍ਰੀਗੁਰ
ਆਏ। ੮ ॥ ਕਰਸੋ ਕਰਾਹ ਬਹੁ ਵਜੀ ਵਧਾਈ। ਆਏ ਜੀਤ ਸ਼ੱਤ੍ਰੂ ਸਮੁ-
ਦਾਈ। ਦਾਨ ਬ੍ਰਿੰਦ ਰੈਕਨਿ ਕੋ ਦੀਨੋ। ਸੁਜਸ ਪਸਾਰਨ ਜਹਿੰ ਕਹਿੰ
ਕੀਨੋ ॥ ੯ ॥ ਮੰਗਲ ਕਰੇ ਅਨੇਕ ਪ੍ਰਕਾਰਾ। ਮੰਗਲ ਮੂਲ ਗੁਰੂ ਦਾਤਾਰਾ।
ਬਜਹਿੰ ਮ੍ਰਿਦੰਗ ਰਬਾਬ ਘਨੇਰੇ। ਗਾਵੈਂ ਸ਼ਬਦ ਸੁਖਦ ਗੁਰ ਕੇਰੇ ॥ ੧੦ ॥
ਘਾਇਲ ਸਾਲ ਪੱਤ੍ਰ ਕੋ ਲਾਏ। ਮਿਲੇ ਘਾਉ ਉਠਿ ਤੁਰਤ ਨਹਾਏ। ਕੇਤਿਕ
ਦਿਨ ਇਸ ਰੀਤ ਬਿਤੀਤੇ। ਆਇੰ ਜਾਇੰ ਸਿਖ ਸੰਗਤ ਪ੍ਰੀਤੇ ॥ ੧੧ ॥
†ਇਕ ਦਿਨ ਸ੍ਰੀਗੁਰ ਸਭਾ ਲਗਾਏ। ਬੈਠੇ ਸਿੰਘ ਆਨਿ ਸਮੁਦਾਏ। ਬੀਰ
ਸਿੰਘ ਜਸਪਾਲੀ ਆਯੋ। ਮਿਲਿ ਸ੍ਰੀ ਪ੍ਰਭੁ ਕੋ ਸੀਸ ਨਿਵਾਯੋ ॥ ੧੨ ॥ ਮਦਨ
ਸਿੰਘ ਰਜਪੂਤ ਦਰਸ ਕਰਿ। ਬੰਦਨ ਕਰੀ ਸਭਾ ਮਹਿੰ ਹ੍ਵੈ ਥਿਰ। ਇਨ
ਤੇ ਆਦਿਕ ਅਪਨ ਬਿਰਾਨੇ[9]। ਬੈਠੇ ਸਕਲ ਸੁਨਹਿੰ ਬਚ ਕਾਨੇ ॥ ੧੩ ॥

---

[1]ਲੜਾਈ ਕਰਨੀ ਕਿਵੇਂ ਭੀ ਭਲੀ ਨਹੀਂ ਦੇਖੀ ਗਈ। (ਅ) (ਅਸਾਂ ਜੈਗ ਕਰਕੇ (ਆਪਣਾ) ਭਲਾ ਕਦੇ ਨਹੀਂ ਛੱਡਾ। [2]ਕਿਵੇਂ ਭੀ ਨਹੀਂ। [3]ਭਾਜੜ ਕੁਛ ਸਿੰਘਾਂ ਨੂੰ ਪਈ ਸੀ। [4](ਸਿੰਘਾਂ ਉਤੇ) ਮੋੜ ਨ ਪਰ ਮੁੜੀ ਨਹੀਂ। [5]ਨਾਲ। [6]ਹਨੀ (ਸਲਾਹ ਹੈ)। [7]ਇਸ ਤੋਂ ਵਧੀਕ। [8]ਆਪਣੇ ਤੇ ਉਪਰੇ। *ਪਾ:—ਪਾਵਹੁ। †ਇਵੇਂ ਤੋ ਸਾਖੀ ਦੀ ੬੦ਵੀਂ ਸਾਖੀ ਚੱਲੀ।

ਸ਼ਨਾਮ ਸਿੰਘ ਪ੍ਰਭੁ ਕੇ ਢਿਗ ਬੈਸਾ। ਹਾਥ ਜੋਰਿ ਬੂਝਤਿ ਭਾ ਐਸਾ 'ਸ੍ਰੀ ਪ੍ਰਭੁ ਚਿਤ ਸੈਸੈ ਬਹੁ ਮੇਰੇ। ਉੱਤਰ ਕਹੋ ਆਪ ਇਸ ਬੇਰੇ ॥ ੧੪ ॥ ਹਿੰਦੂ ਮੁਸਲਮਾਨ ਹੈਂ ਘਨੇ। ਜਹਿਂ ਕਹਿਂ ਜਗ ਮਹਿਂ ਦੁਸ਼ਟ ਸੁ ਬਨੇ। ਪੰਥ ਖਾਲਸਾ ਹੋਯਸਿ ਥੋਰਾ। ਪੱਯਤਿ ਕਹੂੰ ਕਹੂੰ ਕੋ ਟੋਰਾ[1] ॥੧੫॥ ਸਕਲ ਸ਼ੱਤ੍ਰੁ ਕੋ ਹਤਿ ਕਰਿ ਕੈਸੇ। ਰਾਜ ਪਾਇ ਕਿਮ ? ਕਹੀਯਹਿ ਤੈਸੇ। ਵਧਹਿ ਤੇਜੱ ਕਿਮ ਲੈ ਹੈ ਧਰਨੀ ? ਠਹਿਰਹਿ ਰਾਜ ਕੌਨ ਕਰਿ ਕਰਨੀ ?॥੧੬॥ ਬਹੁਤਨਿ ਕੀ ਕ੍ਰਿਤ ਅਲਪ ਕਰੈਂ ਕਿਮ[2] ? ਬਨਹਿ ਅੱਲਪ ਕੀ ਬਹੁਤਨਿ ਤੇ ਤਿਮ[3]।ਹਿੰਦੂ ਤੁਰਕਨਿ ਬਡੋ ਸਮਾਜੂ।ਤਿ ਰਿਪੁ ਪਰ ਕਿਮ ਠਹਿਰਹਿ ਰਾਜੂ ॥੧੭॥ ਕਹੀਯਹਿ ਪੰਥ ਸੁਨਹਿ ਪ੍ਰਭੁ ! ਤੇਰਾ। ਹਾਨ ਲਾਭ ਜਾਨਹਿਂ ਇਸ ਬੇਰਾ[4]। ਵਰਤਹਿ ਵਰਤਾਰਾ[5] ਜਗ ਜਥਾ।ਸ੍ਰੀ ਮੁਖ ਸੁੰਦਰ ਤੇ ਕਹਿ ਤਥਾ:- ॥ ੧੮ ॥ ਦੋਹਰਾ ॥ 'ਵਰਤਾਰਾ ਵਰਤੈ[6] ਜਗਤ ਸੁਨੋ ਸਿੱਖ ਚਿਤ ਲਾਇ। ਸਤਿਗੁਰ ਜੈਸੀ ਭਾਵਸੀ ਤੈਸੀ ਚਲਸੀ ਵਾਇ ॥ ੧੯ ॥ *ਖਾਇਗੋ ਖਰਚ ਲੇਇਗੋ ਲਾਲ[7]। ਸਰਕੈ ਰੋਂ[8] ਜੁੱਧ ਮਾਂਹਿ, ਕਰੈਗੋ ਨਿਹਾਲ॥੨੦॥ *ਖਾਰੀ ਲਗ ਲਛਮੀ ਸਿਮਟੀ ਸਗਰੀ ਆਨੇ ਸਾਰ[9]। *ਖੜੇ ਲੜੇ ਸੰਗ੍ਰਾਮ ਮਹਿਂ ਖਲਕ ਕਰੈਗੋ ਪਾਰ[10] ॥ ੨੧ ॥ *ਖਾਨ ਖਾਇ ਲਸ਼ਕਰ ਪਰੇ ਕਰੈ ਸਾਰ ਕਾ ਮੇਲ[11]। ਤਬੈ ਖਾਲਸਾ ਜਗੈਗੋ ਜਾਨਹੁ ਭਾਰਥ ਪੇਲ[12] ॥ ੨੨ ॥ ਖੰਜੋਗੀ ਲੰਭੋਗ ਮਹਿਂ ਸਾਰ ਨ੍ਰਿਗ੍ਰਹਣੇ ਮਾਂਝ[13]। ਸੁੰਨ ਧਯਾਨ ਗੁਣ ਗ੍ਯਾਨ

---

[1]ਕਿਤੇ ਕਿਤੇ ਕੋਈ ਲੱਭਿਆ ਮਿਲਦਾ ਹੈ। [2]ਬਹੁਤਿਆਂ ਦੀ ਕਾਰ ਥੋੜੇ ਕਿਵੇਂ ਕਰਨਗੇ ? [3]ਤਿਵੇਂ (ਕੀਕੂੰ) ਬਣੇਗੀ ਥੋੜਿਆਂ ਦੀ ਕ੍ਰਿਤ ਬਹੁਤਿਆਂ ਉਤੇ, ਭਾਵ ਬਹੁਤਿਆਂ ਉਤੇ ਥੋੜਿਆਂ ਦਾ ਰਾਜ (ਜੇ ਹੋ ਵੀ ਜਾਏ ਤਾਂ)ਰਹੇਗਾ ਕੀਕੂੰ ? [4]ਜੇ ਵਰਤਾਰਾ ਵਰਤੇਗਾ। [5](ਖਾ=)ਖਾਵੇਗਾ,ਖਰਚੇਗਾ,(ਲ=) ਲਾਲਰਤਨ ਲਵੇਗਾ। [6](ਸ=)ਅੱਗੇ ਵਧੇਗਾ, [7]ਖਾਰੀ ਤੋਂ 'ਖਾ',ਲਗ ਤੋਂ 'ਲ',ਸਾਰ ਤੋਂ 'ਸਾ'।ਸਮੁੰਦਰ ਤਕ ਦੀ ਸ੍ਰੇਸ਼ਟ ਲਛਮੀ ਸਾਰੀ ਕੱਠੀ ਕਰਕੇ ਲਿਆਵੇਗਾ। (ਅ) ਸਾਰ=ਲੋਹਾ ਬਜਾਕੇ। [8]ਖੜੇ ਤੋਂ 'ਖ',ਲੜੇ ਤੋਂ 'ਲ'ਸ੍ਰੰਗ੍ਰਾਮ ਤੋਂ 'ਸਾ'।ਜੁੱਧ ਵਿਚ ਡਟਕੇ ਲੜੇਗਾ,ਖਲਕਤਨੂੰ ਦੁੱਖਾਂ ਤੋਂ ਪਾਰ ਕਰੇਗਾ। [9](ਖਾ) ਖਾਨਾਂ ਨੂੰ ਖਾ ਜਾਏਗਾ,(ਲ)ਲਸ਼ਕਰਾਂ ਉਤੇ ਪਏਗਾ, (ਸਾ)ਸਾਰ ਸ਼ਸਤ੍ਰਾਂ ਦਾ ਮੇਲ ਕਰੇਗਾ, ਭਾਵ ਸਦਾ ਸੰਭਾਲੇਗਾ। [10]ਜੈਸਾ ਦਬਾ ਪਾਵੇਗਾ ਕਿ ਮਾਨੋਂ ਮਹਾਂ ਭਾਰਥ (ਦਾ ਜੁੱਧ) ਹੋ ਰਿਹਾ ਹੈ। [11](ਖੰ=ਖਾ ਤੋਂ) ਜੋਗ, (ਲੰ=ਲ ਤੋਂ) ਭੋਗ, (ਨ੍ਰਿ=ਤੋਂ ਸਾ=) ਸਾਰ ਗ੍ਰਹਣ (ਲੋਹਾ ਯਾ ਸ਼ਸਤ੍ਰ ਧਾਰਨ)ਵਿਚ ਅਰਥਾਤ ਜੋਗ,ਭੋਗ ਤੇ ਬੀਰਰਸ ਦੋਹਾਂ ਦਾ ਖਾਲਸਾ ਮੇਲ ਕਰੇਗਾ।(ਅ)ਜੋ 'ਸਾਰ'ਦਾ 'ਰਾਰਾ' ਲਿਖਾਰੀ ਦੀ ਭੁੱਲ ਸਮਝੀਏ ਕਿਉਂਕਿ ਇਕ ਮਾਤ੍ਰਾ ਵੱਧ ਹੈ ਤੇ ਪਾਠ ਐਉਂ ਕਹੀਏ।

[ਬਾਕੀ ਟੂਕ ਦੇਖੋ ਅਗਲੇ ਵਰਕੇ ਦੇ ਹੇਠ]

*ਇਨ੍ਹਾਂ ਤੁਕਾਂਵਿਚ ਪਦ ਖਾਲਸਾ ਦੇ ਅੱਖਰ ਅੱਖਰਵੇ ਅਰਥਕ੍ਰੀਤੇ ਹਨਦੇਖੋ ਅਗੇ ਅੰਕੜੇ ੧,੩੨।

ਮਹਿੰ ਕਰੈ ਖਾਲਸਾ ਸਾਂਝ[1] ॥ ੨੩॥ ਖਾਦਰੁ ਲਾ ਦਰੁ ਸਾਗਰੇ ਬੀਚ ਕਰੈਗੋ ਰਾਜ[2]। ਦਿੱਲੀ ਟਿਕੈ ਨ ਰਾਜ ਸਿਖ ਗੁਰ ਨਾਨਕ ਬਖਸ਼ੀ ਸਾਂਝ[3]॥੨੪*॥ ਮਾਲਵ[4], ਕੁਰ, ਜਾਂਗੁਲ[5], ਕਿਲੇ, ਮਾਝਾ, ਪਰਬਤ, ਅਟਕ। ਕਸ਼ਮੀਰੀ ਓ ਹੈਸਪੁਰ[6], ਮਲਕ ਪੁਰੇ ਮੈਂ ਸਟਕ[7] ॥੨੫॥ ਪਿਸ਼ੌਰ, ਜਲਾਲਾ ਕਾਬਲੀ

---

[1](ਅਤੇ) ਅਦ੍ਰ ਸਮਾਧੀ, ਦੈਵੀ ਗੁਣ ਤੇ ਗਿਆਨ (ਸਭਨਾਂ) ਵਿਚ) ਖਾਲਸਾ ਸਾਂਝ ਕਰੇਗਾ। [2]ਖਾਦਰ (ਤੋਂ ਲੈ) ਸਿੰਧ (ਦੇਸ਼) ਤਕ (ਖਾਲਸਾ) ਰਾਜ ਕਰੇਗਾ। [ਖਾਦਰ=ਤਰਾਈ, ਉਹ ਧਰਤੀ ਜਿਸ ਪਰ ਦਰਯਾ ਦਾ ਪਾਣੀ ਚੜ੍ਹਕੇ ਸੈਲਾਬ ਕਰਕੇ ਚਿਕੜਾਲੀ ਕਰ ਜਾਏ। ਭਾਵ ਪੰਜਾਬ ਦੇ ਪੰਜਾਂ ਦਰਯਾਵਾਂ ਦੇ ਮਿਲਕੇ ਵਹਿਣ ਤੋਂ ਅੰਦਰ ਬਾਹਰ ਦੀ ਭੋਂ ਤੇ ਸਤਲੁਜ ਸਰੱਸ੍ਵਤੀ ਜਮੁਨਾ ਦੀ ਭੋਂ,ਮੁਰਾਦ ਜੋ ਜੀਂਦ ਤੋਂ ਲੈ ਪਸ਼ੌਰ ਤਕ।ਲਾ=ਤਕ। ਦਰ ਸਾਗਰ=ਸਮੁੰਦਰ ਦਾ ਦਰਵਾਜ਼ਾ= ਸਿੰਧ ਦੇਸ਼ ਜੋ ਪੰਜਾਬ ਤੇ ਸਮੁੰਦਰ ਦੇ ਵਿਚਕਾਹੇ ਹੈ ਤੇ ਜਿਸ ਵਿਚੋਂ ਪੰਜਾਬ ਦੇ ਪਾਣੀਆਂ ਨੂੰ ਸਮੁੰਦਰ ਵਿਚ ਜਾਣ ਦਾ ਰਾਹ ਹੈ]। ਸੂਚਨਾ--ਇਸ ਵਿਚ ਖਾਲਸਾ ਦੇ ਤ੍ਰੈ ਅੱਖਰਾਂ ਪਰ ਲਿਖਿਆ ਹੈ:-ਖਾ--ਤੋਂ ਖਾਦਰ। ਲਾ--ਤੋਂ ਲਾ ਦਰ। ਸਾ--ਤੋਂ ਸਾਗਰ। (ਅ) ਖਾਦਰ=ਮਾਲਵਾ ਮੈਨਦਾਬ ਆਦਿ ਜੀਂਦ ਇਲਾਕੇ ਤਕ। ਲਾਦਰ=ਪੰਜਾਬ ਸਤਲੁਜ ਤੋਂ ਪਸ਼ੌਰ ਤਕ। ਸਾਗਰੇ=ਸਿੰਧ ਦੇਸ਼ ਤਕ। [3](ਬਖਸ਼ਿਸ਼ ਕਰਕੇ) ਗੁਰੂ ਨਾਨਕ ਜੀ ਨੇ ਸਾਂਝ ਬਖਸ਼ੀ ਹੈ, ਦਿੱਲੀ ਵਿਚ ਰਾਜ ਨਹੀਂ ਟਿਕੇਗਾ। ਇਹ ਇਸ਼ਾਰਾ ਸਰਦਾਰ ਬਘੇਲ ਸਿੰਘ ਨਾਲ ਪੰਥ ਦੇ ਦਿੱਲੀ ਕਬਜ਼ਾ ਕਰਕੇ ਛੱਡ ਆਉਣ ਵਲ ਜਾਪਦਾ ਹੈ। [4]ਮਾਲਵਾ। [5]ਕੁਰਖੇਤ੍ਰ ਤੇ ਉਸਤੋਂ ਅਗਲਾ ਜੰਗਲ ਦੇਸ਼। [6]ਹਾਂਸੀ। [7]ਜਾਵੇਗਾ।ਹਟੇਗਾ। *ਇਕ ਛਾਪੇ ਦੇ ਨੁਸਖੇ ਵਿਚ,ਜੋ ਕੋਕਸਟਨ ਪ੍ਰੈਸ ਲਾਹੌਰ ਵਿਚ ਛਪਿਆ ਹੈ ਇਸ ਥਾਵੇਂ ਇਕ ਦੋਹਾ ਵੱਧ ਹੈ ਜੋ ਐਉਂ ਹੈ:-"ਫਿਰ ਆਵਹਿ ਅੰਗਰੇਜ ਚੜ ਪੂਰਬ ਪੱਛਮ ਕਰੈਂਗੇ ਰਾਜ। ਖਾਲਸਾ ਸਾਥ ਮਿਲਾਪ ਕਰਿ ਸ੍ਰੀ ਗੁਰੂ ਨਾਨਕ ਬਖਸ਼ੀ ਸਾਂਝ।" ਇਹ ਦੋਹਾ ਇਸ ਤੋਂ ਪਹਿਲੇ ਦੇ ਦੀਵਾਨ ਚੰਦਾ ਸਿੰਘ ਵਾਲੇ ਛਾਪੇ ਦੇ ਨੁਸਖੇ ਵਿਚ ਜੋ ਆਫਤਾਬ ਪੰਜਾਬ ਪ੍ਰੈਸ ਵਿਚ ੧੯੬੨ ਈ: (੧੮੪੯ ਬਿ:) ਵਿਚ ਛਪਿਆ ਹੈ, ਬੀ ਨਹੀਂ, ਹੋਰ ਵੀ ਕਿਸੇ ਲਿਖਤੀ ਨੁਸਖੇ ਵਿਚ ਨਹੀਂ, ਲਿਖਤੀ ਤੇ ਛਾਪੇ ਦੀਆਂ ਸੌ ਸਾਖੀਆਂ ਵਿਚ ਵੀ ਨਹੀਂ ਹੈ। ਤੇ ਸੌ ਸਾਖੀਆਂ ਦੇ ਅੰਗ੍ਰੇਜ਼ੀ ਟੀਕਾ (ਕ੍ਰਿਤ ਸਰ, ਸ: ਅਤਰ ਸਿੰਘ) ਵਿਚ ਵੀ ਇਸ ਦੋਹੇ ਦਾ ਟੀਕਾ ਨਹੀਂ ਹੈ। ਸਾਰੇ ਪਹਿਲੂਆਂ ਤੋਂ ਸੋਚਿਆਂ ਇਹ ਦੋਹਾ ਆਖੇਪਕ ਸਿੱਧ ਹੁੰਦਾ ਹੈ। ਸੌ ਸਾਖੀ ਵਿਚ ਏਥੇ ਮੰਮਤਾਂ ਦੇ ਹੋਰ ਦੋਹੇ ਹਨ, ਜੋ ਸ਼ਾਯਦ ਕਵੀ ਜੀ ਵਾਲੇ ਨੁਸਖੇ ਵਿਚ ਨਾਂ ਹੋਣ, ਉਨ੍ਹਾਂ ਟੀਕਾ ਜੁ ਨਹੀਂ ਕੀਤਾ।

[ਪਿਛਲੇ ਪੰਨੇ ਦੇ ਪ੍ਰਸੰਗ ਦੀ ਬਾਕੀ]

'ਖੰ ਜੋਗੀ, ਲੇ ਭੋਗ ਮਹਿੰ, ਸਾ ਸੰਗ੍ਰਹਣੇ ਮਾਝ', ਤਾਂ ਅਰਥ ਬਣੇਗਾ=(ਖਾਲਸਾ) ਜੋਗ ਤੇ ਭੋਗ (ਦੋਹਾਂ ਨੂੰ) ਮਿਲਕੇ (ਵਿਚਰੇਗਾ)। [ਖ,(ਖੰ=ਨਭ) ਤੋਂ ਮੁਰਾਦ 'ਚਿਦਾਕਾਸ਼'। ਲੈਭੋਗ ਮਹਿੰ= ਲੈਪਟ ਤੋਂ ਲੈ 'ਭੋਗ' ਅਰਥ ਵਿਚ ਲੀਤਾ ਹੈ। ਸੰਗਹਣ ਇਕੱਠ, ਮੇਲ]।

ਲੇਵੈਂਗੇ ਜਉ ਕੇਸ[1]। ਤਬੈ ਖਾਲਸਾ ਸਿੰਘ ਦੁਰ ਦਿੱਲੀਕੇਸੁਰ ਭੇਸ[2] ॥ ੨੬॥ [3]ਰੂਪ ਰੰਗ ਸਭਿ ਛਿਪੈਗੀ ਦੀਪ ਸਿੰਘ ਨਵਰੰਗ। ਜੋਤੀ ਜੋਤ ਸਮਾਇ ਕਰਿ ਲੋਹੂ ਛੋਹ ਭੁਜੰਗ[3] ॥ ੨੭* ॥ ਕੋਊ ਦਿਨ ਖਾਹੈ[4] ਸਹੀ ਲਵ-ਪੁਰਿ ਅਰੁ ਕਸ਼ਮੀਰੁ। ਸਾਧੈਗਾ ਸੋ ਖਾਲਸਾ ਹੁਇ ਮਮ ਦਸਤੰਗੀਰ[5] ॥੨੮॥ ਅਹੈ ਗੁਰੂ ਕਾ ਖਾਲਸਾ ਗੁਰੂ ਖਾਲਸਾ ਹੋਇ'। ਇਮ ਸੁਨਿ ਕੈ ਸਭਿ ਸਿੰਘ ਤਬਿ ਨਮੋ ਕਰੈ ਸਭਿ ਕੋਇ॥੨੯॥ਗੁਰ ਬੂਝੇ[6] 'ਪੁਨ ਆਪ ਕੋ ਦਰ-ਸ਼ਨ ਹੋਇ ਕਿ ਨਾਂਹ ?'। ਬੋਲੇ 'ਹੌਂ ਬਨ ਖਾਲਸਾ ਵਰਤੌਂਗੋ ਸਭਿ ਮਾਂਹਿ† ॥ ੩੦ ॥ ਖਾਰੀ ਲਗ ਲੱਛਮੀ ਜਹਾਂ ਤੁੱਕਾਂ ਲਿਖੀ ਬਨਾਇ। ਤਿਨ ਕੇ ਅਰਥ ਬਿਚਾਰੀਏ ਤੁਹਿਨ ਥਰਣ ਨਿਕਸਾਇ॥ ੩੧ ॥ ਇਕ ਖ਼ਕਾਰ ਕੋ ਲੀਜੀਏ ਬਹੁਰ ਲਕਾਰ ਸਕਾਰੁ। ਤੀਨਹੁੰ ਕੋ ਪਦ ਖਾਲਸਾ ਕੀਨੋ ਅਰਥ ਉਚਾਰੁ‡' ॥ ੩੨ ॥ ਚੌਪਈ ॥ §ਇਮ ਕਹਿ ਤੁਸ਼ਨਿ ਭਏ ਗੁਸਾਈਂ। ਦੇਖਤ ਸਭਿ ਦਿਸ਼ ਦ੍ਰਿਸ਼ਟਿ ਚਲਾਈ। ਲਖਨੋ ਸੁਭਾਇ ਖਾਲਸੇ ਗੁਰ ਕੋ।

[1]ਕੇਸਾਧਾਰੀ ਲੈ ਲੈਣਗੇ। (ਅ) ਜਉਕ ਸੇ, ਸ਼ੋਂਕ ਨਾਲ। [2]ਤਦ ਖਾਲਸਾ ਦੁਰ ਸਿੰਘ ਤਕ ਰਾਜ ਕਰੇਗਾ ਦਿੱਲੀ ਕੇ ਈਸ਼ੁਰ ਤੁੱਲ ਭੇਸ ਕਰਕੇ,ਡਾਢ ਪਾਤਸ਼ਾਹੀ ਠਾਠ ਨਾਲ। [ਦਿਲੀਕੇਸੁਰ ਸ= ਦਿੱਲੀ ਕੇ ਈਸ਼ੁਰ ਦੇ ਭੇਸ਼ ਵਿਚ]। [3](ਤੁਰਕਾਂ ਪਠਾਣਾਂ ਦੇ ਰਾਜ ਸਾਜ ਦੇ ਪੁਰਾਣੇ) ਰੂਪ ਰੰਗ ਛਪ ਜਾਣਗੇ, ਨਵੀਨ ਰੰਗ ਦੇ ਸਿੰਘਾਂ ਦਾ (ਦੀਪ=) ਤੇਜ ਪ੍ਰਤਾਪ ਫੈਲੇਗਾ। (ਮੈਂ ਤਾਂ) ਜੋਤੀ ਜੋਤ ਸਮਾ ਜਾਵਾਂਗਾ, ਪਰ ਭੁਜੰਗੀਆਂ (ਖਾਲਸੇ ਨੂੰ) ਲੋਹੇ ਦੀ ਛੋਹ ਲਾ ਜਾਵਾਂਗਾ, (ਜੋ ਸਡੇ ਕੁਛ ਕਰਨਗੇ)। ਸੂਚਨਾ — ਮੈਂ ਸਾਖੀ ਦੇ ਪ੍ਰੇਮੀ ਏਥੇ ਦੀਪ ਸਿੰਘ ਤੋਂ ਮੁਰਾਦ ਮਹਾਰਾਜਾ ਦਲੀਪ ਸਿੰਘ ਹੀ ਲੈਂਦੇ ਹਨ। [4]ਪਾਃ ਮੈਂ ਸਾਃ ਦਾ-ਖਾਏ। ਡਾਢ ਮਾਮਲਾ ਖਾਏਗਾ। [5]ਉਹ ਖਾਲਸਾ (ਮੁਲਕ ਨੂੰ) ਸਾਧੇਗਾ ਮੇਰੀ ਉਸਨੂੰ ਦਸਤਗੀਰੀ ਹੋਵੇਗੀ। [6](ਸਿੰਘਾਂ ਨੇ) ਗੁਰਾਂ ਤੋਂ ਪੁੱਛਿਆ। [7]'ਖਾਰੀ ਲਗ ਲਛਮੀ' ਦੀਆਂ ਤੁਕਾਂ ਜਿਥੇ ਕੁ ਲਿਖੀਆਂ ਹਨ ਬਣਾਕੇ ਉਨ੍ਹਾਂ ਦੇ ਅਰਥ ਵਿਚਾਰੋ ਤਾਂ ਨਵੇਂ ਅਖਰ ਨਿਕਲਣਗੇ। ਇਕ ਖਖਾ ਲਓ, ਫਿਰ ਲਲਾ, (ਤੇ) ਸਸਾ, ਤਿੰਨਾਂ ਤੋਂ ਪਦ ਖਾਲਸਾ ਬਣਿਆਂ ਹੈ, ਜਿਸ ਦਾ ਅਰਥ ਉਨ੍ਹਾਂ ਤੁਕਾਂ ਵਿਚ ਕਿਹਾ ਹੈ। [ਪਿਛੇ ਆਏ ਅੰਕ ੨੦, ੨੧, ੨੨, ੨੩, ੨੪ ਵਿਚ ਇਹੋ ਗਲ ਮੁੜ ਮੁੜ ਆਈ ਹੈ,ਸਗੋਂ ਅੰਕ ੨੧ ਵਿਚ ਦੇ ਵੇਰ ਇਹੋ ਪਦ ਆਇਆ ਹੈ]।

*ਇਥੇ ਇਕ ਹੋਰ ਵੇਹਾ ਕੈਕਸਟਨ ਪ੍ਰੈਸ ਵਾਲੇ ਛਾਪੇ ਦੇ ਨੁਸਖੇ ਵਿਚ ਹੈ ਜੋ ਲਿਖਤੀ ਨੁਸਖਿਆਂ ਤੇ ਆਫਤਾਬ ਪ੍ਰੈਸ ਵਾਲੇ ਛਾਪੇ ਦੇ ਨੁਸਖੇ ਵਿਚ ਨਹੀਂ, ਨਾਂ ਹੀ ਸੋ ਸਾਖੀ ਵਿੱਚ ਹੈ, ਤਾਂਤੇ ਅਖੇਪਕ ਹੈ। ਉਹ ਦੋਹਾ ਇਹ ਹੈ:-"ਪਹਿਲੇ ਮੇਰਾ ਏਕ ਸਿਖ ਕਹੇ ਪੰਜਾਬੀ ਰਾਜ। ਪਰਜਾ ਸੁਖੀ ਵਸਾਇਸੀ ਕਰੇ ਧਰਮ ਕੇ ਕਾਜ।"

†ਏਥੇ ਸਪਸ਼ਟ ਗੁਰੂ ਜੀ ਅਪਣਾ ਅਵਤਾਰ ਖਾਲਸੇ ਵਿਚ ਵਰਤਣਾ ਦੱਸ ਰਹੇ ਹਨ। ‡ਪਾਃ-ਵਿਚਾਰ। §ਇਥੋਂ ੬੧ ਵੀਂ ਸਾਖੀ ਵੱਲੀ।

ਬੂਝਨੋ ਪੁਨ ਜੋ ਸੈਸੈ ਉਰ ਕੋ ॥੩੩॥[1]ਸ੍ਰੀ ਪ੍ਰਭੂ!ਕਿਮ ਵਰਤਹਿ ਵਰਤਾਰਾ? ਕਿਮ ਭਾਣਾ ਹੋਵੈ ਕਰਤਾਰਾ[1] ? ਸਮੈ ਕਲੂ ਕੋ ਕੋ ਹੋਇ ? ਵਧਹਿ ਰਾਜ ਨ੍ਰਿਪ ਕਹੀਅਹਿ ਸੋਇ ॥੩੪॥ ਰਿਦੈ ਖਾਲਸੈ ਲਾਲਸ ਲਹੋ। ਭੂਤ ਭਵਿੱਖਤ ਕੀ ਗਤਿ ਕਹੋ'। ਇਮ ਸੁਨਿ ਸਿੰਘਨਿ ਕੀ ਅਰਦਾਸ। ਸ੍ਰੀ ਕਲਗ਼ੀਧਰ ਕੀਨਿ ਪ੍ਰਕਾਸ਼ ॥ ੩੫ ॥ [2]ਚਾਰ ਲੱਖ ਬੱਤੀਹ ਹਜ਼ਾਰਾ। ਕਲੂ ਆਰਬਲ ਕਰੀ ਉਚਾਰਾ[2]। ਜਿਸ ਮਹਿੰ ਸੰਤ ਹੋਇ ਬ੍ਰਹਮ ਗਯਾਨੀ। ਸਗਰੇ ਦੋਖ ਕਰਹਿ ਸੋ ਹਾਨੀ[3] ॥੩੬॥ ਦੋਹਰਾ ॥ ਕਲਿ ਦਰਸ਼ਨ ਕੇ ਕਾਰਣੇ ਉਠੇ ਪ੍ਰਾਤ ਇਕ ਬਰਖ[4]। ਨਗਰ ਦੂਰ ਹੁਇ ਦੇਖੀਐ ਤਬਿ ਦਰਸਾਵੈ ਹਰਖ[5] ॥ ੩੭ ॥ ਨਗਨ ਸ਼ਿਸ਼ਨ[6], ਬਾਤਲ ਵਪੁ[7], ਕਰ ਮੈਂ ਭੋਜਨ ਖਾਇ। ਨੀਲ ਵਸਨ[8], ਬੋਲੈ ਹਸੈ[9],ਸਹਿਜ ਸੁਭਾਇ ਨਹਾਇ[10] ॥੩੮॥ ਦਰਸ਼ਨ ਤੇ ਪਾਤਕ ਗਏ, ਮਿਟੀ ਸੰਕ ਸਭਿ ਦੇਹ[11]।ਜੋ ਬੋਲੈ ਸੋ ਵਾਕ ਉਠਿ ਚਿਤਵਤਿ ਪੂਰਨ ਲਹਿ[12] ॥੩੯॥ ਦੋਹਰਾ॥ ਜਬਿ ਪਾਂਡਵ ਹਟਿ ਗਏ ਸਮਾਜਾ। ਮਾਘ[13] ਇਕ ਹਜ਼ਾਰ ਕਿਧ ਰਾਜਾ। ਤਿਨ ਪਸ਼ਚਾਤ ਨੰਦ ਕੇ ਰਾਜੇ[14]। ਡੇਢ ਹਜ਼ਾਰ ਸੁ ਭੁਗਮੋ ਸਮਾਜੇ ॥ ੪੦ ॥ ਪਰਸਰਾਮ ਸਮ ਸੋ ਜਗ ਹੋਇ। ਸ਼ੂਦ੍ ਛਾਪ[15] ਕੀਨੀ ਸਭਿ ਕੋਇ। ਜਗ ਮਹਿੰ ਦਿਜ ਆਦਿਕ ਜੇ ਭਏ। ਸਿਰ ਮੁਖ ਸਭਿਨਿ ਮੁੰਡਾਇ ਸੁ ਦਏ ॥ ੪੧ ॥ ਕੋਸ਼ ਦੂਰ ਸਭਿ ਇਕ ਸਮ ਕਰੇ। ਦੇਖ ਆਧਕ

[1]ਕਰਤਾਰ ਦਾ । [2]ਕਲਜੁਗ ਦੀ ਆਰਬਲਾ ੪੩੨੦੦੦ ਕਹੀ ਹੈ । [3]ਇਹ ਇਸ਼ਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਵੱਲ ਹੈ। [4]ਇਕ ਸਾਲ ਕਲਜੁਗ ਗੁਰ ਨਾਨਕ ਦੇ ਦਰਸ਼ਨ ਨੂੰ ਸਵੇਰੇ ਉਠਕੇ ਟੁਰਿਆ। [5]ਨਗਰ ਤੋਂ ਦੂਰ ਜਾਕੇ ਡਿੱਠੋ ਸੁ ਤਾਂ ਉਹ ਦਰਸ਼ਨ ਕਰਕੇ ਖੁਸ਼ ਹੋਇਆ। [6]ਨਗਨ ਸ਼ਿਸ਼ਨ ਕਰ ਮੈਂ=ਇੰਦ੍ਰੀ ਨੰਗੀ ਹੱਥ ਵਿੱਚ। [7]ਭਾਵ ਵਾ ਵਾਰੋਲੇ ਦਾ ਸਰੀਰ ਸੀ ਉਸਦਾ। [8]ਨੀਲੇ ਕਪੜੇ ਸਾਸੁ। [9]ਹਸ ਹਸ ਬੋਲਦਾ ਸੀ । [10]ਪ੍ਰੇਮ ਨਾਲ ਸਹਿਜੇ ਝੁਕ ਗਿਆ । [ਨਿਹਾਇ=ਨਿਉਂਕੇ, ਮੋ ਸਾਖੀ ਦਾ ਪਾਠ ਹੈ ਨਾਇ=ਨਿਉਂਕੇ]। [11]ਦਰਸ਼ਨ ਕਰਨ ਨਾਲ (ਕਲਜੁਗ ਦੇ) ਪਾਪ ਮਿਟ ਗਏ, (ਤੇ ਗੁਰੂ ਜੀ ਦੇ ਵਾਕ ਸੁਣਕੇ) ਉਸਦੇ ਸਰੀਰ ਅੰਦਰਲੀਆਂ ਭਾਵ ਮਨ ਦੀਆਂ ਸ਼ੰਕਾਂ ਸਾਰੀਆਂ ਮਿਟ ਗਈਆਂ । [12]ਗੁਰੂ ਕੇ ਵਾਕ (=ਬਾਣੀ) ਜੋ (ਕੋਈ ਸਵੇਰੇ) ਉੱਠਕੇ ਪੜ੍ਹੇਗਾ ਉਹ ਅਪਣੀਆਂ ਚਿਤਵਨੀਆਂ ਪੂਰਨ ਹੁੰਦੀਆਂ ਵੇਖੇਗਾ । 'ਮੋਤੀ ਤ ਮੰਦਰ ਊਸਰਹਿ' ਦਾ ਉਪਦੇਸ਼ ਕਲਜੁਗ ਨੂੰ ਗੁਰੂ ਨਾਨਕ ਦੇਵ ਜੀ ਨੇ ਕੀਤਾ ਸੀ ਇਸ ਸ਼ਬਦ ਤੋਂ ਮੁਰਾਦ ਹੈ। (ਅ) ਇਨ੍ਹਾਂ ਤੁਕਾਂ ਵਿਚ ਇਉਂ ਅਰਥ ਭੀ ਲਾਉਣ ਦਾ ਯਤਨ ਹੁੰਦਾ ਹੈ:—ਸਵੇਰੇ ਉਠਕੇ ਇਕ ਵਰ੍ਹਾ ਜੇ ਕੋਈ ਨਗਰੋਂ ਦੂਰ ਜਾਕੇ ਨਜ਼ਰ ਜੋੜੇ ਤਾਂ ਉਹ ਕਲਜੁਗ ਨੂੰ ਦੇਖੇਗਾ ਜਿਸ ਦਾ ਸਰੀਰ ਨੰਗਾ ਆਦਿਕ ਹੈ। [13]ਮਾਘਧੀਆਂ ਨੇ। [14]ਨੰਦ ਮੱਲ ਵਾਲੇ ਰਾਜੇ ਵੇਖੋ ਅੰਸੁ ੨੯ ਅੰਕ ੪੪ ਤੋਂ ਅੱਗੇ। [15]ਮੁੰਡਨ ਕਰ ਦਿਤੇ। (ਅ) ਉਸਤਰਾ।

ਬਨਾਪਨੋ ਸਮਸਰੈ। ਰਾਜਪੂਤ ਜੋ ਦਾਸੀਨੰਦ[1]। ਪੰਚ ਪੁਸ਼ਤ ਕਿਯ ਰਾਜ ਬਿਲੰਦ[2] ॥ ੪੨ ॥ ਸੋਰਜ[3], ਮੋਰਜ[4], ਤੂਰਜ[5] ਹੋਇ। ਬਹੁਰ ਪਠਾਨ ਰਾਜ ਲਿਯ ਸੋਇ। ਮੁਗ਼ਲ ਭਏ ਤਿਨ ਤੇ ਪਸ਼ਚਾਤੀ। ਪ੍ਰਜਾ ਭਈ ਸਭਿ ਔਰੇ ਜਾਤੀ ॥ ੪੩ ॥ ਪੁਨ ਰੌਰਾ ਕੇਤਿਕ ਦਿਨ ਪਰੈ। ਸੈਨ ਕਾਬਲੀ ਤੇ ਸਭਿ ਡਰੈ। ਦੱਛਨ ਕੇ ਦਲ[6] ਉਮਡਹਿ ਘਨੇ। ਲੂਟ ਕੂਟ ਜਗ ਕੋ ਦੁਖ ਬਨੈ ॥੪੪॥ ਤਬਹਿ ਸਿੰਘ ਗਰਜੈਂ ਬਡ* ਭਾਰੀ। ਪਰਹਿ ਜੰਗ ਮੰਗ ਸੈਨ ਕੈਧਾਰੀ।ਪੂਰਬ ਬਿਖੈ ਮੌਨ[7] ਵਧ ਜਾਵੈਂ।ਲਰ ਕਰਿ ਸਭਿ ਕੀ ਸਡਾ ਉਠਾਵੈਂ ॥ ੪੫ ॥ ਇਤੈ ਸਿੰਘ ਉਤ ਹੋਇ ਫਿਰੇਗੀ[8]। ਦਲ ਦੋਨਹੁੰ ਕੇ ਹੈਂ ਬਡ ਜੈਗੀ। ਕੇਤਿਕ ਸੰਮਤਿ ਇਮਹੁ ਬਿਤਾਵੈਂ। ਮਿਲਿ ਕਰਿ ਮਸਲਤ ਰਾਜ ਕਮਾਵੈਂ ॥ ੪੬ ॥ ਵਧਹਿ ਖਾਲਸਾ ਲੈ ਬਡ ਰਾਜਾ। ਸਭਿ ਬਿਧਿ ਤੇ ਅਧਿਕਾਇ[9] ਸਮਾਜਾ†। ਜਿਤ ਕਿਤ ਸਿੰਘ ਨਾਮ ਗੁਰ ਜਪੈਂ। ਚਹੈਂ ਉਥਪਹਿ ਕਿਸ ਹੂੰ ਥਪੈਂ[10]‡ ॥ ੪੭ ॥ ਦੋਹਰਾ ॥ ਘਰ ਘਰ ਉਜਰੈ ਘਰ ਘਰ ਵੱਸੈ ਘਰ ਘਰ ਰੋਵੈ ਨਾਰਿ। ਘਰ ਘਰ ਪੂਜਾ,ਘਰ ਘਮੰਡ[11]§,ਘਰ ਘਰ ਹੁਇ ਮਰਸਾਰ[12]¶॥੪੮॥ਚੌਪਈ॥ਚਿਰੇਕਾਲ ਲੌ ਰਾਜਕਮਾਵੈਂ।ਪਾਛੈ ਪੁਨ ਮਲੇਛ ਵਧਿ ਜਾਵੈਂ।ਕਲਜੁਗ ਘੋਰ ਹੋਇ ਜਿਸ ਕਾਲ। ਨਿਹਕਲੰਕ ਤਬਿ ਤੇਜ ਬਿਸਾਲ ॥੪੯॥ਇਸ ਪ੍ਰਕਾਰ ਗੁਰਸਕਲ ਸੁਨਾਯੋ।ਸੁਨਿ ਸਿੰਘਨਿ ਸਭਿ ਸੀਸ ਨਿਵਾਯੋ।

[1]ਨੰਦ ਜੋ ਦਾਸੀ ਦੇ ਪੁੱਤ੍ਰ ਰਾਜਪੂਤ ਸਨ। [2]ਪੰਜ ਪੁਸ਼ਤਾਂ ਤਕ ਬੜਾ ਰਾਜ ਕੀਤਾ। [3]ਸੂਰਜਵੰਸ਼ੀ, (ਅ) ਸੂਰਮੇ ਮੋਰੀਆ ਖਾਨਦਾਨ ਵਾਲੇ। [4]ਮੋਰੀਆ ਖਾਨਦਾਨ ਜਿਨ੍ਹਾਂ ਵਿਚ ਚੰਦ੍ਰ ਗੁਪਤ ਹੋਇਆ ਹੈ। [5]ਤੂਰਜ ਤੋਂ ਮੁਰਾਦ ਤੂਰਾਨੀਆਂ ਦੀ ਹੈ ਜੋ ਪਾਰਸੀ ਕੌਮ ਦੇ ਸਨ, ਪਰ ਇੱਥੇ ਮੁਰਾਦ ਰਾਜਾ ਜੋਪਾਲ ਵੰਸ਼ਜਾਂ ਦੀ ਹੈ ਯਾ ਚੌਹਾਨ ਰਾਜਪੂਤਾਂ ਤੋਂ ਹੈ ਜਿਨ੍ਹਾਂ ਦਾ ਦਿੱਲੀ ਦਾ ਰਾਜ ਪਠਾਣਾਂ ਨੇ ਮੇਟਕੇ ਆਪਣਾ ਰਾਜ ਸ਼ੁਰੂ ਕੀਤਾ ਸੀ। [6]ਮਰਹਟਿਆਂ ਵਲ ਇਸ਼ਾਰਾ ਹੈ। [7]ਅੰਗ੍ਰੇਜ਼। [8]ਵਧੇਗਾ। [9]ਚਾਹੇ ਕਿਸੇ ਨੂੰ ਥਾਪ ਦੇਣ ਚਾਹੇ ਉਜਾੜ ਦੇਣ। [10]ਜੱਥ। [11]ਮਸਾਣ। ਘਰ ਘਰ ਦਾ ਭਾਵ ਇਹ ਭੀ ਲੈਂਦੇ ਹਨ=ਕਿਸੇ ਘਰ ਵਿਚ। *ਪਾ:—ਬਲ। †ਇਸ ਤੋਂ ਅਗੇ ਕੈਕਸਟਨ ਪ੍ਰੈਸ ਵਾਲੇ ਨੁਸਖੇ ਵਿਚ ਦੋ ਤੁਕਾਂ ਹੋਰ ਹਨ, ਜੋ ਛਾਪੇ ਦੇ ਦੂਜੇ ਨੁਸਖੇ ਤੇ ਲਿਖਤੀਆਂ ਵਿਚ ਨਹੀਂ ਹਨ, ਤੁਕਾਂ ਇਹ ਹਨ:—"ਜਿਤ ਕਿਤ ਲਸ਼ਕਰ ਲੈ ਮੁਖ ਧਰਿਹੈਂ ॥ ਜਿਸ ਕੋ ਚਹਿ ਗਾਦੀ ਪਰ ਕਰਿ ਹੈਂ" ਤਾਂਤੇ ਆਖੇਪਕ ਹਨ। ‡ਪਾ:—ਕਹੈਂ ਉਚ ਪਹਿ ਕਿਸਹੂੰ ਥਪੈਂ। §ਪਾ:—ਘਰ ਘਰ ਘਮੰਡ ॥ ¶ਇਸ ਦੇ ਅਗੇ ਕੈਕਸਟਨ ਪ੍ਰੈਸ ਦੇ ਛਾਪੇ ਵਾਲੇ ਨੁਸਖੇ ਵਿਚ ਦੋ ਤੁਕਾਂ ਹੋਰ ਹਨ, ਜੋ ਛਾਪੇ ਦੇ ਦੂਜੇ ਅਤੇ ਲਿਖਤੀ ਨੁਸਖਿਆਂ ਵਿਚ ਨਹੀਂ ਹਨ, ਤੁਕਾਂ ਇਹ ਹਨ:—"ਘਰ ਘਰ ਦਉਲਤ ਘਰ ਘਰ ਖੁਸ਼ੀਆਂ ਘਰ ਘਰ ਮੰਗਲ ਚਾਰ। ਘਰ ਘਰ ਪੂਜਾ ਘਰ ਘਰ ਵਿੱਦਿਆ ਘਰ ਘਰ ਹੁਇ ਹੈ ਨਾਰ" ਤਾਂਤੇ ਆਖੇਪਕ ਹਨ।

ਕਹਿ[1] ਗੁਰਬਖਸ਼ ਸਿੰਘ ਸ਼ੁਭ ਕਥਾ। ਸਿਖ ਸ਼ੋਭਤਾ ਪ੍ਰੇਮੀ ਸੁਨਿ ਤਥਾ ॥੫੦॥
॥ਦੋਹਰਾ॥ ਰਾਮਦਾਸ ਕੁਲ ਰਾਮ ਕੁਇਰ ਗੁਰ ਉਕਤੀ ਕਹਿ ਚੁੱਪ। ਕਹਿਤੇ ਲਗੀ ਸਮਾਧਿ ਪਦ ਲਈ ਗੁਪਾਂਤ* ਰਸ ਰੂੱਪ[2] ॥ ੫੧ ॥ ਕਲ ਵਰਤਾਰਾ ਪਹਿ ਸੁਨੈ ਕਲਜੁਗ ਤਾਂਕਾ ਦਾਸ।ਪਾਪ ਭਗੌ,ਭਗਤੀ ਜਗੈ,ਧੰਨ ਸਿੱਖ ਕੀ ਆਸ ॥ ੫੨ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ[1]ਕਲੁ[2]ਪ੍ਰੇਮ ਬਰਨਨੰ ਨਾਮ ਸਪਤ ਤ੍ਰਿੰਸਤੀ ਅੰਸੂ ॥ ੩੭ ॥ ੩੮. [ਪਾਲ ਭੇਦ। ਰਹਤ। ਦੂਹਨ ਲੱਛਣ]।

ਦੋਹਰਾ ॥†ਕੇਤਿਕ ਦਿਨ ਬੀਤੇ ਬਹੁਰ ਬੈਠੇ ਸਭਾ ਮਝਾਰ। ਕਰੈਂ ਰਬਾਬੀ ਕੀਰਤਨ ਸੁੰਦਰ ਸ਼ਬਦ ਉਚਾਰਿ ॥ ੧ ॥ ਚੌਪਈ ॥ ਰਾਮਕੁਇਰ ਨਿਜ ਤਯਾਗ ਸਮਾਧਿ। ਰਿਦੇ ਧਯਾਨ ਧਰਿ ਗੁਰੂ ਅਗਾਧ। ਸਿਖ ਸੰਗਤ ਗਨ ਸਿੰਘ ਜਿ ਸ਼ੋਭਾ। ਸੁਨਿ ਸੁਨਿ ਸਭਿ ਕੋ ਅਨੰਦ ਉਦੋਭਾ‡ ॥ ੨ ॥ ਸਤਿਗੁਰ ਕਥਾ ਕਰਨ ਲਗ ਭਾਈ। ਗੁਰ ਸੇਵਕ ਕੇ ਤਨ ਮਨ ਭਾਈ। ਭਗਤਿ ਗਯਾਨ ਤੇ ਪੂਰਨ ਜੋਈ। ਸਿੱਖੀ ਅਰੁ ਵਿਰਾਗ ਮਹਿੰ ਕੋਈ[3]:—॥ ੩ ॥ ਸੱਦੂ ਮੱਦੂ ਦੋਨਹੁੰ ਭ੍ਰਾਤਾ। ਗਾਵੈਂ ਰਾਗ ਸੁਰਨਿ ਕੇ ਗਯਾਤਾ[4]। ਕਰੀ ਬਿਲਾਵਲ ਚੌਂਕੀ ਚਾਰੁ[5]। ਭੋਗ ਪਾਇ ਅਰਦਾਸ ਉਚਾਰਿ ॥ ੪ ॥ ਪੀਛੇ ਸਿੰਘਨ ਬਿਨਤੀ ਕੀਨਿ। 'ਸਕਲ ਕਲਾ ਸਮਰੱਥ ਪ੍ਰਬੀਨ। ਕਲ ਮਹਿੰ ਕਰਨੋ ਖਾਲਸਾ ਬੀਰ। ਸਭਿ ਤੇ ਉੱਤਮ ਗੁਨੀ ਗਹੀਰ ॥ ੫ ॥ ਦੋਹਰਾ ॥ ਸਰਬ ਸ਼ਿਰੋਮਣ ਖਾਲਸਾ ਰਚਨੋ ਪੰਥ ਸੁਖਦਾਇ। ਬਿਨ ਇਕ ਰੀਦੇ ਧੂਮ ਤੇ ਜਗ ਮਹਿੰ ਅਧਿਕ ਸੁਹਾਇ§ ॥੬॥ ਪੂਛੈਂ ਪਰਮ ਸੁ ਪ੍ਰੇਮ ਕਰਿ ਰਹਿਨੀ ਕੋ ਬਿਰਤੰਤ। ਤਿਸ ਕੋ ਦੇਵੈਂ[6], ਕਿਮ ਰਹੈਂ[7], ਕੈਸੇ ਵਰਤੈਂ ਸੰਤ?' ॥ ੭ ॥ ਗੁਰੂ ਕਹੈਂ'ਸੁਨਿ ਖਾਲਸਾ!ਕੇਸ ਪਾਹੁਲੀ ਮੁਕਤਿ। ਖੰਡੇ ਕੀ ਸਭਿ ਤੇ ਭਲੀ ਕੈ ਚਰਨਨ ਕੀ ਜੁਗਤ ॥ ੮ ॥ ਜੁਗ ਜੁਗ ਮਹਿੰ ਹਮ ਅਵਤਰੈਂ ਅਪਨੇ ਭਗਤਨਿ ਕਾਜ। ਰਹਿਨੀ ਰਹੈ ਸੁ ਖਾਲਸਾ ਸੋ ਮੇਰੋ ਨਿਰਤਾਜ ॥ ੯ ॥ ਧਰੈ

---

[1]ਕਹਿ ਕਰਕੇ। [2]ਗੁਰ ਚਰਨਾਂ ਵਿਚ ਸਮਾਧ ਲਗੀ ਤੇ(ਗੁਪ=)ਲੀਨ ਹੋਕੇ ਗੁਪਤ ਰਸ ਲੀਤਾ। [3]ਮਿਲੀ ਹੋਈ। [4]ਸੁਰ ਤਾਰਾਂ ਦੇ ਜਾਣੂ। [5]ਬਿਲਾਵਲ ਦੀ ਚੌਂਕੀ ਜੋ ਸਵੇਰੇ ਸੱਤ ਅੱਠ ਵਜੇ ਹੁੰਦੀ ਹੈ।ਚੌਂਕੀਆਂ ਦੇ ਵੇਰਵੇ ਲਈ ਤੱਕੋ ਰਾਃ ੫ ਅੰਸੂ ੪੩ ਅੰਕ ੩੫ ਦੀ ਹੇਠਲੀ ਟੂਕ। [6](ਦਾਨ) ਕਿਸ ਨੂੰ ਦੇਵੀਏ। [7]ਕਿਸ ਰਹਿਣੀ ਵਿਚ ਰਹੀਏ। *ਸੋ ਸਾਃ ਦਾ ਪਾਠ ਹੈ—ਮੁਕਤਿ।
†ਸੋ ਸਾਖੀ ਦੀ ਇਹ ਬਾਹਠਵੀਂ ਸਾਖੀ ਟੁਣ ਦੱਲੀ ਹੈ। ‡ਪਾਃ—ਆਨੰਦ ਹੋਤਾ।
§ਇਹ ਛੰਦ ਪਿੱਛੇ ਰਾਸ ੧ ਅੰਸੂ ੧ ਅੰਕ ੪੩ ਵਿਚ ਆ ਚੁਕਾ ਹੈ।

ਕੋਸ ਪਾਹੁਲ ਬਿਨਾ ਭੁੋਖੀ ਮੂਰਖ ਸਿੱਖ[1]। ਮੇਰਾ ਦਰਸ਼ਨ ਨਹੀਂ ਤਿਸ ਪਾਪੀ ਤਜਾਗੋ ਸਿੱਖ[2]* ॥ ੧੦ ॥ ਏਕ ਮਜਬ ਰਹਿਨਾ ਭਲਾ ਦੋ ਮੈਂ ਰਹੈ ਨ ਕੋਇ। ਮੇਰੋ ਸਿੱਖ ਕਹਾਇਕੈ ਭਰਮੈ[3] ਪਾਪੀ ਸੋਇ॥ ੧੧॥ ਤ੍ਰੈ ਪ੍ਰਕਾਰ ਮਮ ਸਿੱਖ ਹੈਂ ਸਹਿਜੀ[4], ਚਰਨੀ[5], ਖੰਡ[6]। ਯਾਂ ਤੇ ਕੇਸੀ ਹੋਇ ਸਿਖ ਭੀਨੋ ਕਰੈ ਬਿਹੰਡ[7] ॥ ੧੨ ॥ਚੌਪਈ॥ ਮੇਰਾ ਸੋ ਜੋ ਰਾਖੈ ਰਹਿਤ[8]। ਗੁਰ ਆਇਸੁ ਮਹਿ ਨਿਸ ਦਿਨ ਰਹਤਿ[9]। ਪਹਿਰ ਰਾਤ ਤੇ ਕਰੈ ਸ਼ਨਾਨ।ਸੁਚ ਸੰਜਮ ਸੋਂ ਹੁਇ ਸਵਧਾਨ ॥ ੧੩ ॥ ਜਪ ਆਦਿਕ ਗੁਰਬਾਨੀ ਪਾਠ। ਪਢੈ ਗੁਰਮੁਖੀ ਤਜਿ ਅਨ ਠਾਠ[10]। ਸ਼ੂਤ ਅਰੁ ਸਤਿਗੁਰ ਬਾਕਨਿ ਧਾਰੈ†[11]। ਔਰ ਬਨਾਧ ਸਮ ਸਗਰੀ ਟਾਰੈ[12]॥੧੪॥ਨਹੀਂ ਪਾਰਸੀ ਅਰਬੀ ਪਢੈ।ਮੁਖ ਤੇ ਨਿਸ ਦਿਨ ਗੁਰ ਗੁਰ ਰਢੈ[13]§। ਨਹੀਂ ਤੁਰਕ ਕੋ ਸੀਸ ਨਿਵਾਵੈ। ਨਹਿ ਮੰਗਤਿ ਬੈਠਹਿ, ਨਹਿ ਖਾਵੈ॥ ੧੫ ॥ ਚਾਕਰ ਬਨੈ ਜੀਵਕਾ ਹੇਤ[14]। ਧਰੈ ਸ਼ਸਤ੍ਰ

[1]ਭਾਵ ਇਹ ਕਿ ਅੰਮ੍ਰਿਤ ਜ਼ਰੂਰ ਛਕੇ, ਕਿਉਂਕਿ ਅੰਮ੍ਰਿਤ ਛਕਿਆਂ ਰਹਿਤ ਦਾ ਧਾਰਨੀ ਹੋਂਦਾ ਹੈ। ਐਵੇਂ ਰਹਿਤ ਨਹੀਂ ਕੋਈ ਰਖਦਾ, ਰਹਿਤ ਬਿਨਾਂ ਜੀਵਨ ਪਲਟਾ ਨਹੀਂ ਖਾਂਦਾ ਇਸ ਲਈ ਕੇਸ, ਅੰਮ੍ਰਿਤ ਤੇ ਰਹਿਤ ਪਰਸਪਰ ਜ਼ਰੂਰੀ ਚੀਜ਼ਾਂ ਹਨ। (ਅ) ਇਸ ਦਾ ਇਸ਼ਾਰਾ ਉਨ੍ਹਾਂ ਵਲ ਭੀ ਹੈ ਜਿਨ੍ਹਾਂ ਨੇ ਸਿੱਖ ਪ੍ਰਤਾਪ ਵੇਲੇ ਦੇਖ ਮਾਤ੍ਰ ਕੇਸ ਰੱਖਕੇ ਸਿੰਘ ਰਈਸਾਂ ਤੇ ਮਹਾਰਾਜਿਆਂ ਨੂੰ ਆਪਣੇ ਮਤਲਬ ਸਾਧਣ ਲਈ ਧੋਖੇ ਦਿੱਤੇ, ਇਨ੍ਹਾਂ ਵਿਚੋਂ ਹੀ ਕਈ ਭੇਖੀ ਸਿੱਖ ਰਾਜ ਡੋਬਣ ਦਾ ਕਾਰਨ ਬਣੇ। [2]ਉਹ ਪਾਪੀ ਹੈ ਉਸਦਾ ਸਿੱਖ ਤਜਾਗ ਕਰਨ। [3]ਜੋ ਭਰਮੇਗਾ। [4]ਸਹਿਜਧਾਰੀ, ਉਹ ਸਿੱਖ ਜੋ ਗੁਰੂ ਸਾਹਿਬਾਂ ਨੂੰ ਇਸ਼ਟ ਦੇਵ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣੀ ਧਰਮ ਪੁਸਤਕ ਮੰਨਦਾ ਹੈ, ਪਰ ਜੋ ਅਜੇ ਖੰਡੇ ਦਾ ਅੰਮ੍ਰਿਤ ਦਾ ਧਾਰਨੀ ਨਹੀਂ ਹੈ। [5]ਭਾਵ ਜਿਸ ਚਰਨ ਪਾਹੁਲ ਲਈ ਹੈ। [6]ਜਿਸ ਖੰਡੇ ਦਾ ਅੰਮ੍ਰਿਤ ਛਕਿਆ ਹੈ। [7]ਤਾਂਤੇ (ਖੰਡੇ ਦੇ ਅੰਮ੍ਰਿਤ ਵਾਲੇ) ਕੇਸਾਧਾਰੀ ਸਿਖ ਨੇ ਤਿੰਨੇ ਸਿੱਖੀਆਂ ਪੂਰਨ ਕੀਤੀਆਂ ਹਨ। [ਬਿ+ਹੰਡ= ਬਿਨਾਂ ਹੱਡਣ ਤੋਂ ਭਾਵ ਪੂਰਨ]। (ਅ) ਇਸ ਲਈ ਸਿੰਘ ਕੇਸਾਧਾਰੀ ਹੋਵੇ ਤੇ ਤਿੰਨਾਂ (ਸ਼੍ਰੇਆਂ ਦਾ) ਤਜਾਗ ਕਰੇ।(ਇਹ ਤ੍ਰੈ ਚੀਜ਼ਾਂ ਅੰਕ ੨੬ ਵਿਚ ਗਿਣੀਆਂਹਨ:—ਮੜੀਆਂ ਮਠਾਂ ਦਾ ਮੰਨਣਾ,ਭੇਖੀ ਨੂੰ ਦਾਨ ਦੇਣਾ ਤੇਹਰ ਕਿਸੇ ਦਾ ਪ੍ਰਸ਼ਾਦਛਕਣਾ)। [8]ਰਹਿਣੀ। [9]ਰਹਿੰਦਾ ਹੈ। [10]ਹੋਰ ਬਨਾਵਟਾਂਤਜਾਗੇ। [11]ਵੇਦ ਅਰ ਸਤਿਗੁਰ ਦੇ ਵਾਕਾਂ ਨੂੰ ਧਾਰੇ। [12]ਹੋਰ ਬਾਣੀਆਂ ਵੇਰਾਗ ਸਮਝਕੇ ਨਾ ਧਾਰੇ। [13]ਰਚੈ, ਜਪੈ। [14]ਜੇ ਉਪਜੀਵਕਾ ਵਾਸਤੇ ਨੌਕਰੀ ਕਰਨੀ ਪਵੇ ਤਾਂ"'। *ਸੋ ਸਾ: ਪਾ:—ਭਿਖ। †ਸੋ ਸਾ: ਪਾ:—ਬੇਦ ਸ਼ਾਸਤ੍ਰ ਗੁਰਵਾਕ ਕੋ ਧਾਰੈ। ‡ਇਹ ਉਪਦੇਸ਼ ਦਸਮੇਂ ਪਾਤਸ਼ਾਹ ਜੀ ਦੇ ਨਹੀਂ ਹੋ ਸਕਦੇ ਕਿਉਂਕਿ ਉਨ੍ਹਾਂ ਨੇ ਆਪ ਜ਼ਫ਼ਰਨਾਮਾ ਫ਼ਾਰਸੀ ਵਿਚ ਲਿਖਿਆ ਹੈ। ਇਹ ਗ਼ਾਲਬਨ, 'ਮਥਰਾ' ਲੇਖਕ ਦੇ ਖਿਆਲ ਹਨ ਜੋ ਫ਼ਾਰਸੀ ਅਰਬੀ ਤੋਂ ਹੋੜਕੇ ਸਿੱਖਾਂ ਨੂੰ ਸ਼ਾਸਤ੍ਰਾਂ ਦੇ ਪੜ੍ਹਨ ਦਾ ਨਿਜ ਪੱਖ ਦਾ ਉਪਦੇਸ਼ ਦੇ ਰਿਹਾ ਹੈ। ਭਾ: ਦੇਸਾ ਸਿੰਘ ਦੇ ਰਹਿਤਨਾਮੇ ਵਿਚ ਲਿਖਯਾ ਹੈ:— ਔਰ ਜਿ ਵਿਦਯਾ ਜਹਿੰ ਤਹਿੰ ਹੋਈ, ਅਵਰਨ ਤੇ ਭੀ ਲੇਵੈ ਸੋਈ। §ਇਹ ਗੁਰਮਤ ਠੀਕ ਹੈ।

ਰਣ ਰਹੈ ਸੁਚੇਤ। ਕਬਹੁੰ ਨ ਠਹਿਰੈ ਲੋਭੀ ਮੀਤ[1]। ਸਿੱਖ ਪਹਾੜੀ ਕਰੈ ਨ ਪ੍ਰੀਤ॥੧੬॥ਚਾਰ ਬਰਨ ਸੋਂ ਬਰਤੈ ਐਸੇ।ਸੁਨੋ ਸਿੱਖ ਮਮ ਬਚ ਹੈਂ ਜੈਸੇ।ਬਾਹਮਣ ਚਰਨ ਪਾਹੁਲੀ ਹੋਵੈ।ਅਥਵਾ ਸਹਿਜੇ ਸਿੱਖੀ ਜੋਵੈ॥੧੭॥ਮੇਰੋ ਸਿੱਖਆਨ ਸਭਿ ਤਜਾਰੀ[2]।ਭੇਖੀ ਬਾਹਮਣ ਦਾਨ[3] ਨ ਲਾਗੈ।ਦਿਜ ਲੋਭੀ ਨਹਿੰ ਨਿਕਰ ਬੁਲਾਵੈ।ਮੇਰੋ ਹੋਇਸੁ ਮੁਖਨਹਿੰ ਲਾਵੈ॥੧੮॥[4]ਸਰਵਰ ਗੁਰਗਾ ਆਦਿਜਿ ਪੀਰ। ਦਿਜ ਦਿਜਨੀ ਸੇਵੈ ਹੁਇ ਭੀਰੁ।ਤਿਸਕੀ ਸੰਗਤਿ ਸਿੱਖ ਨ ਬੈਸੇ।ਦੇਨੋ ਦਾਨ ਕਹਾਂ ਫਲ ਹੈਸੇ[5]। ੧੯॥ਗੁਰੁਗੁਰ ਸਿਖ ਕੀ ਨਿੰਦਾ ਕਰੈ[6]।ਤਿਸ ਦਿਜਕੋ ਦੇ ਸੋ ਦੁਖ ਭਰੈ*।ਜੇਕੋ ਮੇਰਾ ਹੋਇਨ ਸਿੱਖ[7]।ਤਿਸ ਬਾਮਣ ਕੋਦੇਇ ਨ ਭਿੱਖ[8]॥੨੦ ॥[9]ਦਿਜ ਬਿਨ ਕੇਸ ਜੁ ਪਾਹੁਲ ਧਾਰੈ†। ਤਿਸ ਪਾਖੰਡੀ ਦੂਰ ਨਿਵਾਰੈ[10]।ਸੁਚ ਸੰਤੋਖ ਰਹਿਤ ਕੋ ਰਾਖਣ। ਧਾਰੈ ਧਰਮ, ਸ਼ੂਤ[11]ਕਰੈਜੁਭਾਖਣ॥੨੧॥ਦੋਹਰਾ॥ [12]ਮੇਰੇਸਿੱਖਨਿਏਖਧਰਿਦਾਨਲੂਟਿਬੇਹੇਤਾਧੰਰੈ ਕੇਸ ਰਿਖਧੰਧਤਜਿ ਕਪਟੀ ਪਾਪੀ ਕੇਤੁ[13] ॥੨੨॥ ਬਿੱਪ੍ਰ ਬਰਣ ਉਤਮ ਬਡਾ ਤੀਨ ਦੇਵ ਕੋ ਰੂਪ।ਪਲਟ ਮਜਬ ਪੀਰਨ ਜਜੈ[14]ਸੋ ਪਾਪੀ ਪਰੈ ਕੂਪ[15]॥੨੩॥ [16]ਭੇਸ ਕੇਸ ਧਰਿ ਆਨ ਸਿਖ ਪੂਜਤਿ ਤੁੱਛਨ ਦੇਵ।ਤਾਂਹਿ ਨ ਪਾਨੀ ਦੀਜੀਏ, ਮੇਰਾ ਸਿੱਖ ਸੁ ਸੇਵ[17]

[1]ਲੋਭੀ ਮਿੱਤ੍ਰ ਪਾਸ ਨਾ ਰਹੈ। (ਅ) ਲੋਭੀ ਮਿੱਤ੍ਰ ਨਾਲ ਨਹੀਂ ਨਿਭ ਸਕਦੀ। [2](ਬਾਹਮਨਾਂ ਨੂੰ ਤਜਾਗੋ।(ਅ)ਸੌਂਹ(ਖਾਣੀ)ਛੱਡ ਦੇਵ। [3]ਭੇਖੀ ਬ੍ਰਾਮਣ ਨੂੰ ਦਿੱਤਾ ਦਾਨ। [4]ਉਹ ਬਾਹਮਣ ਤੇ ਬਾਹਮਣੀ ਜੋ ਕਾਇਰ ਹੋਕੇ ਸਰਵਰ ਤੇ ਗੁੱਰੂ ਆਦਿ ਪੀਰਾਂ ਨੂੰ ਸੋਂਵਦੇ ਹੈਨ ਉਨ੍ਹਾਂ ਦੀ ਤਾਂ ਸੰਗਤ ਵਿਚ ਨਾ ਬਹੋ,ਦਿੱਤਾ ਦਾਨ ਤਾਂ ਐਸਿਆਂ ਨੂੰਕਿਵੇਂ ਫਲ ਸਕਦਾ ਹੈ(ਦੇਖੋ ਅੰਕ ੨੩)। [5](ਉਹ ਬਾਹਮਣ ਜੋ)ਗੁਰੂ ਤੇ ਗੁਰਸਿਖ ਦੀ ਨਿੰਦਾ ਕਰੇ"'। [6]ਜੋ ਬਾਹਮਣ ਮੇਰਾ ਸਿੱਖ ਨਾ ਹੋਵੇ। [7]ਹੋਰ ਭੀ ਨਾ ਪਾਵੇ। [8] ਉਹ) ਬਾਹਮਣ (ਜੋ ਖੰਡੇ ਦੀ) ਪਾਹੁਲ ਤੋਂ ਬਿਨਾ ਕੇਸ ਧਾਰਦਾ ਹੈ ਉਸਨੂੰ ਪਖੰਡੀ ਸਮਝਕੇ ਦੂਰ ਰਖੋ, [ਧਾਰੈ ਪਦ ਕੇਸਾਂ ਨਾਲ ਲਗਦਾ ਹੈ]। [9]ਵੇਦ। [10]ਮੇਰੇ ਸਿਖਾਂ ਦਾ ਦਾਨ ਲੁਟਣ ਵਾਸਤੇ ਨੂੰ(ਸਿੱਖੀ ਦਾ)ਵੇਸ'ਕੇਸ'ਧਾਰਨ ਕਰਦਾ ਹੈ, ਪਰ ਰਿਖ ਧੰਦਿਆਂ (ਵਿਚ ਖਚਤ ਹੈ) ਉਸਨੂੰ ਤਜਾਗ ਦਿਓ ਉਹ ਕਪਟੀ ਹੈ, ਪਾਪੀ ਹੈ, ਕੇਤੁ ਵਤ ਹੈ।[ਰਿਖ ਧੰਧ=ਇੰਦ੍ਰਿਆਂ ਦੇ ਪਿੱਟਣੇ। ਕਾਮ ਆਦਿ ਕੁਕਰਮ ਅਰਥਾਤ ਜੋ ਲੰਪਟ ਹੈਵੇ (ਅ) ਰਿਖ ਧੰਧ=ਕਰਮ ਕਾਂਡ ਆਦਿ ਦੇ ਧੰਧੇ। ਕੇਤੁ=ਸਿਰ ਵਢਿਆ ਰਾਹੁ ਨਾਮੇ ਰਾਖਸ਼।(ਅ)ਪਾਪੀ ਕੇਤੁ=ਪਾਪੀਆਂ ਦਾ ਸ਼ਰੋਮਣੀ]। [11]ਗੁੱਰੂ ਆਦਿ ਪੀਰਾਂ ਨੂੰ ਪੂਜੇ। [ਦੇਖੋ ਅੰਕ ੧੯]। [12](ਨਰਕ)ਕੂਪ ਵਿਚ [13](ਜੋ ਬ੍ਰਾਹਮਣ)ਸਿੱਖ ਕਸਾਂ ਦਾ ਭੇਸ ਧਾਰਨ ਕਰਕੇ ਹੋਰ ਤੁੱਛ ਦੇਵਤਿਆਂ ਨੂੰ ਪੂਜਦਾ ਹੈ ਉਸਨੂੰ ਪਾਣੀ ਤਕ ਭੀ ਨਾ ਦੇਵੋ, (ਪਰ ਜੋ) ਮੇਰਾ ਸਿੱਖ ਹੈ ਉਸਦੀ ਸੇਵਾ ਕਰੋ। (ਅ)ਸੋ ਸ਼ਾਃ ਦਾ ਪਾਠ 'ਆਨ ਸਿਖ' ਦੀ ਥਾਵੇਂ ਹੈ 'ਆਨਰਿਖ', ਜਿਸਦਾ ਅਰਥ ਹੈ ਹੋਰਨਾਂ ਰਿਖੀਆਂ ਤੇ ਦੇਵਤਿਆਂ ਨੂੰ। *ਐਹੋ ਜਹੇ ਟਿਕਾਣੇ ਕਈ ਥਾਈਂ ਸੋ ਸਾਖੀ ਵਿਚ ਕਈ ਪਾਠ ਵਾਧੂ ਹਨ। †ਸੋ ਸ਼ਾਃ ਪਾਠ–ਬਾਹਮਨ ਕੇਸ ਬਿਨ ਪਾਹੁਲ ਥਾਏਂ। ਪਾਖੰਡੀ ਕੋ ਦੂਰ ਨਿਵਾਰੈ।

॥੨੪॥ [1]ਕੇਸਾ ਧਾਰੀ ਭੇਖੀਆ ਜੀਵਨ ਕੇ ਤਿਨ ਕਾਜ। ਧਰੇ ਕੇਸ ਚੰਡਾਲ ਸਮ ਦੇਇ ਦਾਨ ਹੁਇ ਪਾਜ[1] ॥ ੨੫ ॥ ਚੌਪਈ ॥ ਮੜੀ ਮਸਾਨੀ ਗੋਰ ਨ ਮਾਨੈ*। ਭੇਖੀ ਕੋ ਨਹਿੰ ਦੇਵੈ ਦਾਨੈ। ਜਹਿੰ ਕਹਿੰ ਕੋ[2] ਨਹਿੰ ਖਾਇ ਪ੍ਰਸਾਦਿ। ਕਰੈ ਜਿ ਤੀਨੋ ਸਿੱਖ ਸੁ ਬਾਦ[3] ॥ ੨੬ ॥ ਬਿਨ ਬੂਝੈ[4] ਦੇਵਨਿ ਕੋ ਜਜੈ। ਮੈਂ ਛੋਡਾ ਸੋ ਸਿਖ ਮਮ ਤਜੈ।[5]ਮੇਰਾ ਸਿੱਖ ਜੁ ਤੀਰਥ ਜਾਵੈਦੇਹਿ ਅਥਿਤ ਕੋ ਭੋਗ ਭੁਗਾਵੈ ॥ ੨੭ ॥ ਦੇਯ ਜੁ ਦਾਨ ਪਰਬ ਕੋ ਮਾਨਿ। ਗੁਰ ਵਿਸ਼ਵਾਸ਼ੀ ਗੁਰੂ ਸਥਾਨ[5]। [6]ਵੇਖੋ ਨਾਂਹਿ ਤੀਰਥਨ ਪਾਂਡੇ। ਕਰੈ ਭੇਖ ਬਨ ਆਵਹਿੰ ਆਂਡੇ[6] ॥ ੨੮ ॥ [7]ਰਹੈ ਇਕਾਂਤ ਪ੍ਰੀਤ ਜਨ ਦੂਰ। ਮਮ ਬਿਚਾਰ ਸੋਂ ਨਿਤ ਭਰਪੂਰ। ਸਿੱਖ ਭੁਗਾਵੈ ਮੇਰਾ ਸਿੱਖ। ਕੇਸ ਭੇਸ ਨਹਿੰ ਮੇਰੋ ਬਿੱਖ[7] ॥੨੯॥ ਦੋਹਰਾ ॥ [8]ਹੁਇ ਸਕੇਸ ਕੈ ਕੇਸ ਬਿਨ ਮੇਰਾ ਹੋਇ ਨਿਸੰਗ। ਬਾਮਣ ਸੋਈ ਬਨਾਸ ਸਮ ਦੇਵੈ ਦਾਨ ਉਮੰਗ[8] ॥ ੩੦ ॥ ਕੰਨਜਾਂ ਦੇਵੈ ਸਿੱਖ ਕੋ ਲੇਵੈ ਨਹਿੰ ਕੁਛ ਦਾਮ। ਸੋਈ ਮੇਰਾ ਸਿੱਖ ਹੈ ਪਹੁੰਚੈ ਲੈ ਮਮ ਧਾਮ[9]

[1]ਭੇਖੀ ਕੇਸਾਂ ਨੂੰ ਧਾਰਨ ਵਾਲਾਚੰਡਾਲ ਸਮਹੈ ਉਸਨੇ ਉਪਜੀਵਕਾਵਾਸਤੇ ਕੇਸ ਧਾਰੇ ਹਨ(ਉਸਨੂੰ) ਦਾਨ ਦਿੱਤਾ ਨਿਸ਼ਫਲ ਜਾਏਗਾ[ਤਿਨ=ਉਸਨੂੰ। ਪਾਜ=ਬਨਾਵਟ, ਨਿਸ਼ਫਲ। ਸੋ ਸ਼ਾਃ ਦਾ ਪਾਠ ਹੈ 'ਬਾਦ']। [2]ਹਰ ਕਿਸੇ ਦਾ। [3]ਬਿਅਰਥ ਹੈ। [4](ਗੁਰਾਂ ਦੇ ਹੁਕਮ) ਸਮਝੇ ਬਿਨਾਂ। [5]ਮੇਰਾ ਸਿਖ ਜੋ ਤੀਰਥ ਜਾਵੇ ਜਾਂ ਅਥਿਤੀਆਂ ਨੂੰ ਕੁਛ ਦੇਣਾ ਚਾਹੇ ਜਾਂ ਭੋਜਨ ਛਕਾਉਣਾ ਚਾਹੇ ਜਾਂ ਗੁਰ-ਪੁਰਬ ਪਰ ਦਾਨ ਦੇਣਾ ਚਾਹੇ ਓਹ ਗੁਰੂ ਵਿਸ਼ਵਾਸ਼ੀਆਂ ਨੂੰ ਦੇਵੇ ਤੇ ਗੁਰੂ ਅਸਥਾਨਾਂ ਤੇ ਦੇਵੇ। [6](ਤੀਰਥਾਂ ਤੇ ਜਾਕੇ) ਤੀਰਥਾਂ ਦੇ ਪਾਂਡਿਆਂ ਵਲ ਤੱਕੇ (ਬੀ) ਨਾਂ, ਓਹ ਭੇਖ ਕਰਕੇ ਤੇ ਦਿਖਾਵੇ ਬਣਾਕੇ ਆਉਂਦੇ ਹਨ।[ਆਂਡੇ ਤੋਂ ਮਤਲਬ ਆਡਾਟੀਕਾ ਹੈ, ਦੂਜ ਦੇ ਚੰਦ ਵਰਗਾ ਤਿਲਕਜੋਫ਼ੋਵੀ ਲਾਉਂਦੇ ਹਨ। ਵੈਸ਼ਨਵ ਇਸਨੂੰ ਮਾੜਾ ਦੱਸਦੇ ਹਨ। ਮੁਰਾਦ ਤਿਲਕ ਆਦਿਕ ਬਨਾਵਟ ਕਰਨ ਤੋਂ ਹੈ]। [7]ਇਕਾਂਤ ਰਹਿੰਦਾ ਹੋਵੇ, ਪੁਰਖਾਂ ਦੀ ਪ੍ਰੀਤ ਤੋਂ ਪਰੇ ਹੋਵੇ, ਮੇਰੇ ਵਿਚਾਰ ਨਾਲ ਨਿਤ ਭਰਿਆ ਹੋਵੇ ਭਾਵ ਗੁਰੂ ਧਯਾਨੀ ਹੋਵੇ, ਐਸੇ ਸਿੱਖ ਨੂੰ ਮੇਰਾ ਸਿਖ ਪ੍ਰਸ਼ਾਦ ਛਕਾਵੇ, (ਉਹ ਬ੍ਰਾਹਮਣ ਜਿਸਨੇ) ਕੇਸਾਂ ਦਾ ਭੇਸ (ਮਾਤ੍ਰ) ਧਾਰਿਆ ਹੈ ਮੇਰੇ ਪੰਥ ਵਿਚੋਂ ਨਹੀਂ (ਇੱਛ ਤੋਂ ਉਪਲਖਤ ਪੰਥ)। ਸੂਚਨਾ—ਸੋ ਸਾਖੀ ਦਾ ਪਾਃ—'ਬਿਖੈ' ਹੈ, ਅਰਥਃ—ਮੇਰਾ ਵੇਸ ਕੇਸਾਂ ਦਾ ਜਿਸ ਨੇ ਨਹੀਂ ਲਿਆ ਉਹ ਜ਼ਹਿਰ ਤੁੱਲ ਹੈ। [8]ਸੋ ਸਾਖੀ ਵਿਚ ਪਾਠ 'ਕੈ' ਨਹੀਂ ਹੈ। ਐਉਂ ਪਾਠ ਹੈਃ—ਕੇਸਵਾਨ ਬਿਨ ਕੇਸ ਹੋਇ ਮੇਰਾ ਹੋਇ ਨਿਸੰਗ। ਅਰਥਃ—ਜੋ ਮੇਰਾ (ਧਯਾਨੀ) ਹੈ ਉਹ (ਬ੍ਰਾਹਮਣ) ਕੇਸਾਂ ਬਿਨਾਂ ਜੇ ਹੈ ਤਾਂ ਨਿਸੰਗ ਹੋਕੇ ਕੇਸਵਾਨ ਹੋ ਜਾਵੇ। ਉਹ ਬ੍ਰਾਹਮਣ ਬਨਾਸ ਤੁੱਲ ਹੈ ਉਸ ਨੂੰ ਦਾਨ ਖੁਸ਼ੀ ਨਾਲ ਦਿਓ। ਪਿੱਛੇ ਚਲੇ ਆ ਰਹੇ ਪ੍ਰਸੰਗ ਅਨੁਸਾਰ ਇਹ ਅਰਥ ਸ਼ੁੱਧ ਜਾਪਦਾ ਹੈ। [9]ਉਹ (ਪੁੰਨ) ਲੈਕੇ ਮੇਰੇ ਧਾਮ ਅੱਪੜੇਗਾ। *ਸੋ ਸਾਖੀ ਦਾ ਪਾਠ—'ਮੇਰਾ ਸਿੱਖ ਸੀਤਲਾ ਮਾਨੈ.....' ਆਦਿ ਲਿਖਕੇ ਅਗੇ ਕਹਿੰਦੇ ਹਨਃ—'ਮੇਰੇ ਸਿੱਖ ਨ ਆਦਿ ਜੁਗਾਦਿ' ਕਿ ਸੀਤਲਾ ਮੰਨਣ ਵਾਲਾ ਆਦਿ ਜੁਗਾਦਿ ਮੇਰਾ ਸਿੱਖ ਨਹੀਂ ਹੈ।

॥ ੩੧ ॥ ਸਰਵਰ ਗੁੱਗਾ*, ਪੀਰ ਜੋ, ਜੋਗੀ, ਭੂਤ ਨ ਸੇਵ। ਗੁਰ ਪੂਜੈ ਸਭਿ ਕਾਮ ਮਹਿੰ ਪਹੁੰਚਹਿ ਮਮ ਘਰ ਏਵ॥੩੨॥ ਜਪੁ,ਅਨੰਦ,ਪਢਿ ਜਾਪ ਨਿਤ ਥੋੜਾ ਸਾਰਾ ਸਿੱਖ। ਰਹਿਰਾਸ, ਆਰਤੀ ਸ਼ਬਦ ਪੁਨ ਕੀਰਤਨ ਕਰੈ ਸੁ ਭੁੱਖ[1] ॥੩੩॥ ਸਿੱਖ ਸਿੱਖਣੀ ਮਿਲਿ ਬਹੈਂ ਚਰਚਾ ਕਰੈਂ ਅਪਾਰ। ਭਜਨ ਸਿਖਾਵੈਂ ਪੁੱਤ੍ਰ ਕੋ ਨਿਤ ਭਜਿ ਬਾਰੰ ਬਾਰ॥ ੩੪॥ ਖੱਤ੍ਰੀ ਵੈਸ਼ ਕਿ ਸ਼ੂਦ੍ਰ ਸਿਖ ਸ਼੍ਰਾਧ ਪਿਤ੍ਰ† ਕੋ ਜਾਨਿ। ਕਰੈ ਕਰਾਵੈ ਬਿੱਪ੍ਰ ਸਿਖ ਆਨ ਬਿੱਪ੍ਰ ਨਹਿੰ ਮਾਨ[2] ॥੩੫॥ ਦੇਇ ਕੁਦਾਨ ਜੁ ਸਿੱਖ ਮਮ ਗ੍ਰਾਹਕ ਜਾਵੈ ਨਰਕ[3]। ਅਪਨ ਭਲਾ ਤਾਂਕੋ ਬੁਰੋ ਤਾਂਹੀ ਤੇ ਕਰਿ ਫਰਕ[4] ॥ ੩੬ ॥ ਗੁਰੂ ਭਰੋਸਾ, ਆਸ ਗੁਰ, ਨਹਿੰ ਕੋ ਲੋਕ ਪ੍ਰਲੋਕ[5]। ਗ੍ਰਹਾਨ, ਧ੍ਰਯਾਨ, ਇਸ਼ਨਾਨ ਜੁਤਿ ਸਿੱਖੀ ਰੀਤਿ ਅਸ਼ੋਕ ॥੩੭॥ ਪਰ ਨਾਰੀ ਰਮਤਾ ਜੁਈ, ਪੜੈ ਪਾਰਸੀ ਜੀਵ‡। ਨਾਂ ਮੈਂ ਤਾਂਕਾ ਨਾਂਹਿ ਮਮ ਸਿੱਖ ਨ ਤਿਸ ਜਲ ਪੀਵ ॥ ੩੮ ॥ ਪਢੈ ਪਾਰਸੀ ਜਾਂਹਿ ਘਰ ਤਾਂਕਾ ਨਹੀਂ ਵਿਸਾਹੁ। ਤਾਂਕਾ ਛੁਹਿਆ ਨ ਖਾਈਏ ਤਜਹੋ ਧਰਮ ਕੋ ਰਾਹੁ ॥੩੯॥ ਸ਼੍ਰਾਧ ਕਰਾਈ ਬਹ੍ਰਾਹ ਧਨ, ਮਮ ਸਿਖ ਬਿੱਪ੍ਰ ਜਿ ਖਾਹਿ[6]। ਸੋ ਭੁੱਖੀ ਪਾਪੀ ਅਧਿਕ ਅਤਿਬਨਿ ਦੇਹਿ ਜੁ ਨਾਂਹਿ॥੪੦॥ ਗ੍ਰਹ ਪੂਜਾ,ਪੁਨ ਗਾਇਤ੍ਰੀ ਬੀਚਿ ਦਾਮ ਲੈ, ਬਿੱਪ੍ਰ[7]। ਗ੍ਰਹਣ ਦਾਨ, ਛਾਇਆ[8] ਪਸੂ[9] ਖਾਵਤਿ ਨਰਕੀ ਛਿੱਪ੍ਰ[10] ॥੪੧॥ ਗ੍ਰਹਣ ਸਮੈ ਪੂਜਾ, ਜਪੈ,ਤਰਪਣ ਹੋਮ,ਸ਼ਨਾਨ[11]। ਛੁਟੈ ਗ੍ਰਹਣ ਦੇ ਦਾਨ ਕੌ ਸੋ ਮਮ ਸਿਖ ਸ਼ੁਭ ਜਾਨ¶ ॥੪੨ ॥ ਦਾਨ ਲੇਇ ਜੋ ਗ੍ਰਹਣ ਮੈਂ ਆਤਮ ਘਾਤੀ ਮੂੜ੍ਹ।ਮੇਰਾ ਸਿਖ ਤਿਸ ਬਿੱਪ੍ਰ ਕੋ ਗੋਰੇ ਕੂਪਨ

---

[1]ਸ਼ੁਭ ਇੱਛਾ ਨਾਲ ਸ਼ੁਭ+ਇੱਛ]।(ਅ) ਕੀਰਤਨ ਦਾ ਸੁਭਿੱਖ (=ਸੁਕਾਲ) ਕਰ ਦੇਵੇ। [2]ਬ੍ਰਾਹਮਣ ਸਿੱਖ ਕੋਲੋਂ ਕਰਾਵੇ ਹੋਰ ਇੱਪ੍ਰ ਨੂੰ ਨਾ ਮੰਨੇ। [3]ਗ੍ਰਹਣ ਕਰਨ ਵਾਲਾ ਨਰਕ ਜਾਊ। [4](ਦੇਣ ਵਾਲਾ) ਆਪਣਾ ਭਲਾ ਕਰਦਾ ਹੈ ਪਰ ਲੈਣ ਵਾਲੇ ਦਾ ਬੁਰਾ ਹੁੰਦਾ ਹੈ (ਲੈਣ ਵਿਚ);ਇਸ ਕਰਕੇ ਲੈਣ ਵਾਲਾ ਤਮੀਜ਼ ਕਰੇ ਯਾ ਉਸ ਦਾਨ ਤੋਂ ਦੂਰ ਰਹੇ। [5]ਤੇ ਸਮਝੇ ਕਿ ਗੁਰੂ ਬਿਨਾਂ) ਲੋਕ ਪ੍ਰਲੋਕ ਵਿਚ ਮੇਰਾ ਕੋਈ ਨਹੀਂ। [6]ਮੇਰਾ ਬ੍ਰਾਹਮਨ ਸਿੱਖ ਜੇ ਖਾਵੇ ਤਾਂ। [7]ਜੇ ਬ੍ਰਹਮਣ। [8]ਛਾਯਾ ਪਾਤ੍ਰ ਦਾ ਦਾਨ। [9]ਪਸ਼ੂ ਦਾਨ। [10](ਇਨ੍ਹਾਂ ਦਾਨਾਂ ਦੇ) ਖਾਣ ਵਾਲਾ ਛੇਤੀ ਨਾਰਕੀ ਬਣ ਜਾਂਦਾ ਹੈ। [11]ਏਹ ਗਲਾਂ ਕਰੇ। *ਸੋ ਸਾ: ਵਿਚ ਏਥੇ 'ਸੀਤਲਾ' ਪਦ ਹੈ। †ਪਿਤਰਾਂ ਲਈ ਕੀਰਤਨ ਪਾਠ ਭੋਗ ਅਖੰਡਪਾਠ ਅਰਦਾਸ ਤਾਂ ਗੁਰਮਤ ਵਿਚ ਵਿਹਤ ਹਨ,ਪਰ ਸ਼੍ਰਾਧ ਨਹੀਂ,ਦੇਖੋ ਰਾਸ ੩ ਅੰਸੂ ੬੨ ਅੰਕ ੧੦ ਦੀ ਹੇਠਲੀ ਟੂਕ। ‡ਬਿਨਾਂ ਫਾਰਸੀ ਪੜ੍ਹੇ ਜ਼ਫ਼ਰਨਾਮਾ ਕੀਕੂੰ ਪੜ੍ਹ ਸਕੇ। ਤਾਂਤੇ ਇਹ ਖ਼ਯਾਲ ਦਸਮੇਸ਼ ਜੀ ਦਾ ਨਹੀਂ ਹੋ ਸਕਦਾ। ਲਫ਼ਜ਼ ਖ਼ਾਲਿਸਾ, ਦੀਵਾਨ ਆਦਿ ਬੀ ਫਾਰਸੀ ਤੋਂ ਆਏ ਹਨ, ਲੇਖਕ ਨੂੰ ਸ਼ਾਯਦ ਪਤਾ ਨਹੀਂ। §ਇਥੇ ਛੇ ਕਰਮ ਦ੍ਵਿਜਾਤੀਆਂ ਦੀ ਸ਼ਾਸਤ੍ਰਾਂ ਮੁਜਬ ਗਿਣੇ ਹਨ। ¶ਪਾ:—ਸਿਖ ਸੁਜਾਨ।

ਗੁੜ੍ਹ*॥੪੩॥ [1]ਦਾਨ ਪਤਿੱਗ੍ਰਹ ਨਿਰਧਨਾ ਲੇਤਿ ਕੁਲੀਨੀਜੋਇਸਮਮਲੇਛ ਹੁਇ ਬਿੱਪ੍ਰਤਾ ਭਾਂਹਿ ਸ੍ਵਰਗ ਨਹਿੰ ਹੋਇ[1] ॥ ੪੪ ॥ ਕੈਨਜਾ ਧਨ,ਜੋ ਗ੍ਰਹਣ ਧਨ, ਦੇਵ[2] ਪੂਜ ਜੋ ਖਾਇ। ਇਹਾਂ[3] ਤਜੈਂ ਤਿਹ ਕੋ ਸਕਲ, ਭਲੀ ਨ ਗਤ ਕੋ ਪਾਇ[4]॥੪੫॥ਮੇਰਾ ਸਿੱਖ ਗਰੀਬ ਕੀ ਪੂਜਾ ਲੈ ਅਰਦਾਸ†।ਲਿਖਿ‡ਖਾਵੈ ਝੂਠਾ ਚੁਗਲ ਸੋ ਮੇਰਾ ਨਹਿੰ ਦਾਸ ॥ ੪੬॥ ਜੋ ਲੈ ਪੂਜਾ ਦਰਬ ਕੋ ਦੇਗ ਦੇਇ ਬੈਠ ਖਾਇ[5]। ਕਰਹਿ ਨ ਮਨਮਹਿ ਲੋਭ ਕੋ, ਕਰੈ ਜੁ ਲਹੈ ਸਜ਼ਾਇ ॥ ੪੭ ॥ਖਾਲਸਾ ਸੋ ਜੋ ਲੇਇ ਨ ਦਾਨ। ਹਿੰਦੂ ਤੁਰਕ ਕੀ ਰਖੈ ਨ ਆਨ[6]।ਦਿਜ ਪਤਿਗ੍ਰਾਹੀ[7] ਛੁਵੈ ਨ ਅੰਗ। ਸੋ ਮੇਰਾ ਹਉਂ ਤਿਸ ਕੋ ਸੰਗ ॥ ੪੮ ॥ਦੋਹਰਾ॥ ਸ਼ਸਤ੍ਰ ਧਾਰਿ ਕੈ ਖਾਈਏ ਇਹ ਛੱਤ੍ਰਿਨ ਕੀ ਰੀਤਿ। ਦਿਜ ਸੰਤੋਖੀ ਦਾਨ ਭਲ[8] ਖਾਵੈ ਭਜੈ ਸੁ ਮੀਤ ॥੪੯॥ ਭੇਖ ਨ ਪਸਾਰੋ ਮੋਹਿ ਕੋ, ਵਰਨ ਨਹੀਂ ਪ੍ਰਿਯ ਕਾਹਿ। ਰਹਿਤ ਸੁ ਪਸਾਰੀ ਮੋਹਿ ਕਉ ਸਿਦਕ ਮਹਾਂ ਪ੍ਰਿਯ ਆਹਿ ॥ ੫੦ ॥ ਰਹਿਨੀ ਸਤਿਗੁਰ ਸਿੱਖ ਕੀ ਕਹੀ ਜੁ ਹਿਤ ਚਿਤ ਲਾਇ। ਪੜੈ ਸੁਨੈ ਭਗਤੀ ਲਹੈ ਮੁਕਤਿ ਗੁਰੂ ਘਰ ਜਾਇ[9] ॥ ੫੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੱਚਮ ਤੇ ਤੇ 'ਰਹਿਤ' ਪ੍ਰਸੰਗ ਬਰਨਨੰ ਨਾਮ ਅਸ਼ਟ ਤ੍ਰਿੰਸਤੀ ਅੰਸੂ ॥ ੩੮ ॥ ੩੯. [ਬ੍ਰਾਹਮਣ ਖੀਰ ਮਾਸ ਭੁਗਾਏ। ੬ ਹਮਣ ਦੇ ਲੱਖਣ]।

ਦੋਹਰਾ ॥ §ਪ੍ਰਥਮ ਸਮੈਂ ਸ਼੍ਰੀ ਗੁਰੂ ਜੀ¶ਧਰਮ ਸੁ ਪ੍ਰੀਛਾ ਹੇਤ[9]। ਕਰਸੋ ਜੱਗ ਨਿਵਤਾ ਦਯੋ ਭੋਜਨ ਕਰਸੋ ਸੰਕੇਤ ॥ ੧ ॥ ਭਾਖਸੋ ਹੁਤੋ ਸੁਨਾਇਕੈ 'ਮਾਸ

[1]ਜੋ ਕੁਲੀਨ ਬ੍ਰਾਹਮਨ ਨਿਰਧਨ (ਹੋਣ ਦੀ ਹਾਲਤ ਵਿਚ ਬੀ ਪਿੱਛੇ ਕਿਹਾ) ਦਾਨ ਗ੍ਰਹਣ ਕਰੇ ਉਸ ਦੀ ਬ੍ਰਾਹਮਣਤਾਈ ਮਲੇਛਤਾ ਤੁੱਲ ਹੋ ਜਾਏਗੀ ਤੇ ਸੁਰਗ ਉਸ ਨੂੰ ਨਹੀਂ ਮਿਲੇਗਾ। [ਦਾਨ ਪਤਿਗ੍ਰਹ=ਕਰੜਾ ਦਾਨ ਜੈਸੇ ਗ੍ਰਹਣ ਸਮੇਂ ਦਾ]। [2]ਮਹਾਂ ਦੇਵ ਦਾ ਧਨ[=ਸ਼ਿਵ ਨਿਰਮਾਲਯ]। [3]ਭਾਵ ਏਥੇ। [4]ਭਾਵ ਅੱਗੇ ਸ਼ੁਭ ਗਤੀ ਨਾ ਪਾਉ। [5]ਪਰ ਜੋ ਲਵੇ ਸੋ ਵੰਡ ਖਾਵੇ ਤੇ ਦੇਗ ਚਲਾਵੇ ਭਾਵ ਲੋਭ ਨਾ ਕਰੇ। ਭਾਵ ਜੋ ਵਰਤੇ ਤੇ ਵੰਡ ਛਕੇ ਮਨ ਵਿਚ ਲੋਭ ਨਾ ਕਰੇ। [6]ਕਾਨ, ਦੀਨ। [7]ਕਰੜੇ ਦਾਨ ਲੈਣ ਵਾਲੇ। [8]ਸੰਤੋਖੀ (ਸਿੱਖ) ਬ੍ਰਾਹਮਨ ਨੂੰ ਦਾਨ ਦੇਣਾ ਭਲਾ ਹੈ। [9](ਬ੍ਰਾਹਮਣ ਦੀ) ਧਰਮ ਦੀ ਪ੍ਰੀਖਜਾ ਵਾਸਤੇ। *ਐਸੇ ਵਾਕ ਕਿ—ਮੈਂਨੂੰ ਖੁਹਾਂ ਵਿਚ ਪਾਂਦੇ ਗੁਰੂ ਜੀ ਏ ਕਦੇ ਨਹੀਂ ਹੋ ਸਕਦੇ। ਸੋ ਸਾਖੀ ਦੇ ਕਰਤਾ ਦਾ ਭਾਵ ਬੀ ਘਿਣਾਂ ਪ੍ਰਗਟ ਕਰਨ ਤੋਂ ਹੈ ਅੱਖਰੀ ਅਰਥ ਨਹੀਂ ਲੈਣੇ ਚਾਹੀਏ। †ਇਸ ਸਾਃ ਦਾ ਪਾਠ ਹੈ 'ਮੇਰਾ ਸਿੱਖ ਗੰਢੀਆ ਪੂਜਾ ਖਾਇ ਅਰਦਾਸ' ਭਾਵ ਹੈ ਕਿ ਜੋ ਮੇਰਾ ਸਿਖ ਗੰਢੀ ਹੋਕੇ ਪੂਜਾ ਦਾ ਧਨ ਅਰਦਾਸ ਕਰਕੇ ਪਾਵੇ (ਅਥਵਾ ਗੁਰੂ ਗੰਢ) ਲਿਖਕੇ (ਵੇਚੇ)। ‡ਇਥੇ ਸ਼ੁਧ ਪਾਠ 'ਬਿਖ' ਹੋਣਾ ਹੈ ਕਿਉਂਕਿ ਸ੍ਰੀ ਸਾਃ ਦਾ ਪਾਠ ਹੈ, 'ਬਿਖ ਖਾਵੈ'। ਇਹ ਭਾਈ ਗੁਰਦਾਸ ਜੀ ਨਾਲ ਗਲ ਜਾ ਮਿਲਦੀ ਹੈ ਕਿ 'ਤਿਉ ਧਰਮਸਾਲ ਦੀ ਥਾਕ ਹੈ ਵਿਹੁ ਖੰਡੂ ਪਾਜ।' §ਇਹ ਸ੍ਰੀ ਸਾਖੀ ਦੀ ੬੪ ਵੀਂ ਸਾਖੀ ਹੈ। ¶ਪਾਃ—ਸਤਿਗੁਰੂ।

ਖਾਇ ਦਿਜ ਜੋਇ। ਸ਼ਰਫੀ ਇਕ ਦਛਨਾ ਤਿਸੈ ਲੈ ਗਮਨੈ ਘਰਿ ਸੋਇ ॥ ੨ ॥ ਖੀਰ ਖੰਡ ਕੋ ਭੋਗਤਾ ਏਕ ਰੁਪੱਯਾ ਪਾਇ'। ਖਾਇ ਚੁਕੇ ਬਹੁ ਲੋਭ ਕਰਿ ਮਾਸ ਅਹਾਰੀ ਆਇ ॥ ੩ ॥ 'ਖੀਰ ਅਹਾਰੀ ਮੁਹਰ ਦੈਂ ਮਾਸ ਰੁਪੱਯਾ ਦੀਨ'। ਬਾਕ ਕਹਯੋ ਸ਼੍ਰੀ ਗੁਰ ਤਬੈ 'ਧਨ ਲੋਭੀ ਧ੍ਰਮ ਹੀਨ ॥ ੪ ॥ ਇਹ ਸਾਧੂ ਜਿਨ ਲੋਭ ਨਹਿ ਧਰਮ ਕਮਾਇਓ ਸੱਤਿਮਾਸ ਖਾਇ ਬਿੱਪਰ ਕਹਾਂ ਸੋ ਚੰਡਾਲ ਕਾ ਮਿੱਤ' ॥ ੫ ॥ ਪੀਛੈ ਸਤਿਗੁਰ ਇਮ ਕਹਯੋ 'ਸੁਨੋ ਸਿੱਖ! ਚਿਤ ਲਾਇ। ਸਿੱਖ ਹੋਇ ਆਮਿਖ ਭਖੈ, ਬਿੱਪ੍ਰ ਨਹੀਂ ਸੋ ਖਾਇ' ॥ ੬ ॥ ਬਚਨ ਸੁਨਯੋ ਸਭਿ* ਸੰਗਤੀ ਕਰੀ ਬੇਨਤੀ ਏਹ। 'ਜੋ ਦਿਜ ਹੁਇ ਸਿਖ ਪਾਹੁਲੀ[1] ਤਾਕੀ ਕਰਨੀ ਕੇਹ ?' ॥ ੭ ॥ ਬਾਕ ਭਖੈ ਤਬਿ ਗੁਰੂ ਕਾ 'ਆਲਮ ਸਿੰਘ ਸਪੂਤ[2] ! ਛੱਤ੍ਰੀ ਧਰਮ ਸੁ ਪਾਇਕੈ ਦਿਜ ਤੇ ਭਾ ਪੁਰਹੂਤ[3] ॥ ੮ ॥ ਤਾਂਕੀ ਦਿਜਤਾ ਛੱਤ੍ਰਕੀ ਕਰੈ ਖੜਗ ਕੀ ਸੇਵ[4]। ਨਿਵਤਾ ਦਾਨ ਨ ਪੁਜ ਲੈ, ਜੋ ਦੇਯਸ ਦੁਖ ਤੇਵ[5] ॥ ੯ ॥ ਜਾਂਹੀ ਤੇ ਹਮ ਉਤਰਿਓ ਜਗੁ ਪਵੀਤ ਕੀ ਆਨ[6]। ਮਦਰਾ ਆਮਿਖ ਛੋਰਨਾ ਇਹੀ ਬਿੱਪ੍ਰ ਕੀ ਮਾਨ'॥੧੦॥ ਬ੍ਰਾਹਮਣ ਹੋ ਕੈ ਬਿਧਿ† ਕਰੈ ਹਿੰਸਾ ਮਾਸੁ ਨ ਖਾਇ[7]। ਖਾਵੈ ਜੋ ਲੁੱਚਾ ਸੁ ਦਿਜ ਸਮ ਚੰਡਾਲ ਕਹਾਇ ॥੧੧॥ ਲੋਭ ਹੀਨ ਸਮਤਾ ਧਰੈ,ਕਰੈ ਗਯਾਨ ਕੋ ਅੰਗੁ[8]। ਦੇਵ ਰਿਖੀ ਸੋ ਹੋਤਿ ਹੈ, ਮੋਰੇ ਬਾਕ ਅਭੰਗ ॥੧੨॥ ਜੋ ਗ੍ਰੋਹੀ[10] ਜੰਗਲ ਬਸੈ ਬੇਦ ਪੜੈ ਚਿਤ ਲਾਇ।ਉਛ ਸਿਲਾ ਕਰਿ ਜੀਵ ਹੈ[11]ਸੋ ਦਿਜ ਮੁਨੀ ਕਹਾਇ ॥ ੧੩ ॥ ਨਗਰ ਬਾਸ ਗ੍ਰਿਹ ਧਰਮ ਜੁਤਿ, ਨਿੰਦ ਈਰਖਾ

---

[1]ਅੰਮ੍ਰਿਤਧਾਰੀ। [2]ਹੇ ਆਲਮ ਸਿੰਘ ਪੁੱਤ੍ਰ! [3](ਜਿਸ ਬ੍ਰਾਹਮਨ ਨੇ) ਛੱਤ੍ਰੀ ਧਰਮ (ਆਲਸਾ ਧਰਮ) ਧਾਰਨ ਕਰ ਲਿਆ ਹੈ ਉਹ ਬ੍ਰਾਹਮਨ ਤੋਂ (ਆਨੇ) ਇੰਦ੍ਰ ਬਣ ਗਿਆ ਹੈ। [4](ਖਾਲਸਾ ਧਰਮ) ਪਾਕੇ ਉਸ ਦਾ ਬ੍ਰਾਹਮਨ ਪੁਨਾ ਇਹ ਹੈ ਕਿ ਛੱਤ੍ਰੀ ਧਰਮ ਧਾਰਕੇ ਤਲਵਾਰ ਦੀ ਸੇਵਾ ਕਰੇ। [5]ਜੇ ਦੇਵੇਗਾ ਉਸਨੂੰ ਦੁਖ ਦੇਵੇਗਾ। [6]ਇਸੇ ਕਰਕੇ ਅਸਾਂ ਜੋ ਜੰਞ ਦੀ ਆਨ ਸੀ ਉਤਾਰ ਦਿੱਤੀ ਹੈ। [7]ਐਸੇ (ਖਾਲਸਾ ਸਜੇ) ਬ੍ਰਾਹਮਨ ਦਾ ਮਾਸ ਸ਼ਰਾਬ ਛੱਡ ਦੇਣਾ ਇਹੀ ਬ੍ਰਾਹਮਨ ਪਨਾ ਮੰਨੇ। [8]ਬ੍ਰਾਹਮਨ ਹੋਣ ਕਰਕੇ ਵਿਧੀ ਕਰਮ ਕਰੇ, ਨਾ ਹਿੰਸਾ ਕਰੇ ਨਾ ਮਾਸ ਖਾਵੇ। (ਅ) ਬ੍ਰਾਹਮਣ (ਸਿੰਘ ਜੋ) ਹੋਵੇ ਸੋ ਕੈ ਬਿਧ=) ਕਾਹ ਬਿਧੀ ਕਰੇ ? (ਅਗੇ ਉੱਤਰ ਹੈ)। [9]ਲੋਭ ਹੀਨ ਹੋਵੇ ਸਮਤਾ ਧਰੇ ਗਯਾਨ ਨੂੰ ਦਿਲ ਵਿਚ ਧਾਰੇ। [10]ਗ੍ਰਿਹਸਤੀ। [11]ਸਿਲਾ ਚੁਗਕੇ ਜੀਵਕਾ ਕਰੇ [ਸੰਸਃ, ਉੱਛ ਸ਼ਿਲ]। *ਪਾਃ—ਸ਼੍ਰੁਤਿ।

†ਸੋ ਸਾਃ ਦਾ ਪਾਠ 'ਬਿਧਿ' ਹੈ ਪਰ ਪਾਠਾਂਤ੍ਰ 'ਬਧ' ਭੀ ਹੈ ਕਿ ਹੱਥੀਂ ਮਾਰੇ ਨਾ ਕਿਸੇ ਜੀਵ ਨੂੰ। ਪ੍ਰਸੰਗਕ ਅਰਥ ਇਹੋ ਜਾਪਦਾ ਹੈ।

ਛੋਰਿ[1]। ਸੋ ਬ੍ਰਾਹਮਨ ਹੈ ਬਿੱਪ੍ਰ ਬਰ ਐਸੇ ਜਾਨਹੁ ਮੋਰ[2] ॥੧੪॥ਸ਼ਸਤ੍ਰਨਿ ਤੇ ਛੱਤ੍ਰੀ ਭਯੋ ਹੱਟੀ ਤੇ ਹੈ ਬੈਸ[3]। ਕਸਬਦਾਰ ਹੁਇ ਸ਼ੂਦ੍ਰ ਸੋ ਦਿਜ ਕੋ ਜਾਨਹੁ ਬੈਸ[4] ॥ ੧੫ ॥ [5]ਗਾਇ ਨਿਰਤ ਤੇ ਬਿੱਪ੍ਰ ਨਟ, ਚੁਗਲ ਸੁ ਦੂਤ ਮਲੇਛ[5]। ਖਟ ਕਰਮਨਿ ਤੇ ਹੀਨ ਦਿਜ ਅਘੀ ਸੁ ਬਰਤੇ ਸ੍ਵੈਛ[6] ॥ ੧੬ ॥ ਭੁੱਖਾ-ਭਖ ਸਮਝੈ ਨਹੀਂ ਮੱਦ ਮਾਂਸ ਪਰ ਨਾਰ। ਸੋ ਚੰਡਾਲ, ਤਿਹ ਤਜਾਗ ਕਰਿ ਮੋਰੋ ਸਿਖ ਨ ਨਿਹਾਰ* ॥ ੧੭ ॥ ਆਪ ਲੋਧ ਲੋਭੀ ਬਡਾ ਅਵਰਨ ਪਿਖਿ ਘੁਰਰਾਇ[7]। ਸੋ ਮੰਜਾਰ ਦਿਜ[8] ਜਾਨੀਓਂ ਤਾਂਹਿ ਨ ਦੇਵੈ ਭਾਇ[9]† ॥੧੮॥ ਪਾਧਾ ਬ੍ਰਹਮਣ ਬਜਾਹ ਧਨ ਦਖਨਾ ਲੇਇ ਪ੍ਰਯੋਗ[10]।ਕਸਬੀ ਬਿੱਪ੍ਰ ਸੁ ਪਾਪ ਘਰ ਤਹਿੰ ਦਾਤਾ ਅਘ ਭੋਗ[11] ॥ ੧੯ ॥ ਬਿੱਪ੍ਰ ਪਢੈ, ਪ੍ਰਭੁ ਕੋ ਭਜੈ ਨਿੰਦਾ ਉਸਤਤਿ ਤਜਾਗ।ਕਰੈ ਸੁਭਾਵਕ ਕਰਮ ਕੋ ਸੋ ਪਾਤਰ ਸ਼ੁਭ ਵਾਗ[12] ॥ ੨੦ ॥ ਚੌਪਈ ॥ ਬਿੱਪ੍ਰ ਹੋਇ ਕੈ ਏਕੋ ਬਜਾਹ। ਬਿੱਪ੍ਰ ਬਰਨ ਕੋ ਬਜਾਹਨ ਬਜਾਹ[13]। ਬਜਾਹ ਕਰਾਈ ਲੇਇ ਨ ਦਾਨ। ਆਨ ਦੇਵ ਕੀ ਕਰੈ ਨ ਕਾਨ॥੨੧॥ਬਿਧਿ ਕਰਿ ਤਾਗਾ[14]ਬਿਧ ਕਰਿ ਬੇਦ।ਬਿਧਿ ਕਰਿ ਦਾਨ ਨਧਾਰੈ ਭੇਦ[15]।ਭੋਜਨ ਦਾਨ ਕੁਦਾਨ ਸੁ ਤਜਾਗੀ[16]।ਸੋ ਦਿਜਬਰ ਪ੍ਰਜਤਿ ਬਡਭਾਗੀ ॥੨੨॥ ਗ੍ਰਹਨ[17] ਨ ਲੇਵੈ,ਤੁਲਾ ਨ ਮੂਰਤਿ।ਛਾਯਾ[18], ਮ੍ਰਿਤਕ,ਜਨਮ ਕਿ‡

---

[1]ਜੋ ਛੱਡ ਦੇਵੇ। [2]ਮੇਰਾ (ਸਿੱਧਾਂਤ) ਜਾਣੋ। [3]ਵੈਸ਼। [4]ਜੋ ਬ੍ਰਾਹਮਨ ਸ਼ਸਤ੍ਰ ਧਾਰੇ ਸੋ ਛੱਤ੍ਰੀ ਜੋ ਹੱਟੀ ਤੇ ਬਹੇ ਵੈਸ਼, ਸੋ ਕਾਰੀਗਰੀ ਦੇ (ਯਾ ਸੇਵਾ ਦੇ) ਕੰਮ ਕਰੇ ਸੋ ਸ਼ੂਦ੍ਰ ਹੈ ਉਸਦਾ ਵੈਸ ਆਖੋ ਬ੍ਰਾਹਮਨ ਹੈ। [5]ਜੋ ਗਾਵੇ ਨਾਚ ਕਰੇ ਉਹ ਬ੍ਰਾਹਮਣ ਨਟ ਹੈ, ਤੇ ਜੋ ਜਾਸੂਸੀ ਤੇ ਚੁਗਲੀ ਕਰੇ ਸੋ ਮਲੇਛ ਹੈ। (ਅ) ਜੋ ਗਾਵੇ, ਨੱਚੇ, ਤਮਾਸ਼ਾ ਕਰੇ, ਜੋ ਜਾਸੂਸੀ ਤੇ ਚੁਗਲੀ ਕਰੇ ਸੋ ਮਲੇਛ ਹੈ। [6]ਖਟ ਕਰਮਾਂ ਤੋਂ ਹੀਨ, ਸ੍ਵੈਇੱਛਾ ਨਾਲ ਵਰਤਣ ਵਾਲਾ ਉਹ ਬ੍ਰਾਹਮਣ ਪਾਪੀ ਹੈ।[7]ਫਿਰਾਖ। [8]ਘੁਰਕੇ। ਭ ਵ ਘੁਰੇ। [9]ਬਿੱਲਾ ਬ੍ਰਾਹਮਣ। [10]ਪ੍ਰੇਮ ਕਰਕੇ। [11]ਮੰਤ੍ਰ ਪੜ੍ਹਨ ਦੀ ਤੇ ਵਿਆਹ ਕਰਾਉਣ ਦੀ (ਦੱਖਣਾਂ ਦਾ) ਧਨ ਜੋ ਪਾਂਧਾ ਬ੍ਰਹਮਣ ਲਵੇਗਾ"""। [12]ਉਹ ਬ੍ਰਾਹਮਨ ਕਸਬੀ ਤੇ ਪਾਪੀ ਦਾ ਘਰ ਹੈ, ਤਿਸਨੂੰ ਦੇਣ ਵਾਲਾ ਪਾਪਾਂ (ਦਾ ਫਲ) ਭੋਗੇਗਾ। [13]ਸ੍ਰੇਸ੍ਠ ਬਾਣੀ ਵਾਲਾ ਪਾਤ੍ਰ ਹੈ ਦਾਨ ਦਾ(ਅ)ਗੁਰਬਾਣੀ ਪੜ੍ਹਨ ਵਾਲਾ।[14]ਵਿਆਹ ਪਰ ਵਿਆਹ ਨ ਕਰੇ ਭਾਵ ਦੂਜਾ ਵ ਨਾਹ ਨਾ ਕਰੇ। (ਅ) ਬ੍ਰਾਹਮਨ ਜਾਤੀ (ਦੀ ਤੀਵੀਂ) ਵਿਆਹੇ (ਹੋਰ ਨਾਤ ਦੀ) ਨਾ ਵਿਆਹੇ। [15]ਜੰਞੂ। [16]ਵਿਤਕਰਾ ਨਾ ਕਰੇ ਭਾਵ ਏਹ ਕਰਮ ਕਰਕੇ ਦਾਨ ਨਾ ਮੰਗੇ। [17]ਧਨ ਕੁਧਨ ਦਾ ਭੋਜਨ ਛੱਡੇ। [18]ਗ੍ਰਹਨ ਲਗੇ ਵਿਚ ਦਾਨ। [19]ਛਾਯਾ ਪਾਤ੍ਰ।

*ਪਾਃ—ਮੋਰੋ ਸਿਖ ਨਿਹਾਰ। ਪਰ ਪੁਃ ਨੁਸਖੇ ਦਾ ਪਾਠ—'ਮੋਰੋ ਸਿਖ ਨ ਨਿਹਾਰ' ਹੈ।

†ਏਹ ਬ੍ਰਾਹਮਨ ਦੇ ਲੱਛਣ ਭਾਗਵਤ ਪੁਰਾਣ ਦੇ ੧੧ਵੇਂ ਸਿਕੰਧ ਵਿਚੋਂ ਦਿੱਤੇ ਜਾ ਰਹੇ ਸਨੀ ਹੁੰਦੇ ਹਨ।

‡ਪਾਃ ਸ੍ਰੋ ਸਾਖੀ ਦਾ—ਗ੍ਰਹਿ।

ਦੁਰਤਿ[1]। ਬਿਨ ਮਾਂਗੇ ਪਵਿ ਬੇਦ ਪੁਰਾਨ। ਦੇਵ ਦੱਤ ਭੋਗੈ ਸੁਰ ਗਯਾਨਿ[2] ॥੨੩॥ ਲੇਵੈ ਦੇਵੈ ਮੋਹ ਨ ਕਰੈ। ਸੋ ਦਿਜ ਸਕਲ ਜਗਤ ਤੇ ਪਰੈ।ਤਿਨਕੇ ਪਾਇ ਪਰੈ ਹੁਇ ਤੋਜ[3]। ਦੇਵ ਗਿਆਨੀ ਕਰਮ ਧਰੇਜ[4] ॥ ੨੪ ॥ ਮੈਂ ਜੋ ਪੰਥ ਕਰਨੇ ਤਿਸ ਕਾਰਨ*। ਨਹਿ ਤੌ ਮੇਰੋ ਜਨਮ ਅਕਾਰਨ। ਮੇਰਾ ਸਿੱਖ ਬੈਰਾਗੀ ਰਹੈ। ਆਜ ਕਾਲ ਕਰਿ ਕਾਲ ਮੈਗ ਹੈ[5] ॥ ੨੫ ॥ ਸ੍ਵਾਮੀ-ਧਰਮ ਸਦਾ ਪ੍ਰਤਿਪਾਲੈ। ਧਰਮਪਾਲ ਸ਼ੁਭ ਤਸਤਾ ਭਾਲੈ। ਸਮੈਂ ਸਮੈਂ ਸਿਰ ਭੋਜਨ ਸੇਵਾ। ਜੜ੍ਹਤਾ[6] ਤਜਿ ਬਾਨੀ ਗੁਰ ਗੋਵਾ[7] ॥ ੨੬ ॥ ਸੁਨਹੁ ਸਿੱਖ ਮਮਤਾ ਨਹਿ ਕਰਨੀ।ਭਲੇ ਬੁਰੇ ਕੀ ਸੇਵਾ ਧਰਨੀ।ਨੀਚ ਸੈਗ ਨਹਿ ਕੀਜੈ ਮਿੱਤ੍ਰ। ਬਚਨ ਹਾਰ ਕਾ ਝੂਠ ਚਰਿੱਤ੍ਰ[8] ॥ ੨੭ ॥ ਜੋ ਮੇਰਾ ਸ਼ੁਭ ਸਿੱਖ ਕਹਾਵੈ। ਪਾਹੁਲ ਲੈ ਸ਼ੁਭ ਕਰਮ ਕਮਾਵੈ। ਪਿਛਲੇ ਅਘ ਸਭਿ ਜਾਇੰ ਬਿਲਾਇ। ਗੁਰਸ਼ਰਨੀ ਜਬਿ ਹੀ ਪਰਿ ਜਾਇ।੨੮॥ ਅਸੁਰ ਭੂਤ ਕੀ ਸੇਵਾ ਤਜੈ। ਪਾਹਨ ਕੀ ਪੂਜਾ ਨਹਿ ਜਜੈ। ਪਾਹਨ ਪੂਜਾ ਕਲਿਕਾ ਭਾਊ[9]। ਮਜ਼ੀ ਮਸਾਲੀ ਝੂਠ ਸੁਆਊ[10] ॥ ੨੯॥ ਡਿੰਭ ਕਰਹਿ ਮੂੰਦਹਿ ਜੋ ਨਾਕ। ਜਪਨੀ ਫੇਰੈ ਬਡਾ ਨਪਾਕ[11]। ਜਿਨਕੇ ਭਾਉ ਨ ਅੰਤਰ ਫੁਰਾ[12]। ਕਿਉਂ ਮੂਰਖ ਤੀਰਥ ਭੂਮਿ ਫਿਰਾ ॥ ੩੦ ॥ ਕੀਰਤਨ ਭਜਨ ਗੰਗ ਜਲ ਧਾਰ[13]। ਸੋਈ ਮੁਕਤਿ ਜੁ ਭਜੈ ਮੁਰਾਰੁ। ਇਮ ਸਿੱਖਨਿ ਸੋਂ ਪ੍ਰਥਮ ਪ੍ਰਸੰਗ। ਕਰਨੇ ਸੁਨਾਵਨ ਚਿਤ ਹਿਤ ਸੈਗ ॥ ੩੧ ॥ ਦੋਹਰਾ ॥ †ਦੀਪ ਸਿੰਘ ਹੁਇ ਅਵਤਰੈ ਕੂੜੇ ਕਰਸੀ ਰਾਸ[14]। ਸਿੱਖ ਹਮਾਰੇ ਅਮਰ ਸਦ ਤਿਨ ਕੀ ਕਰੀ ਪ੍ਰਕਾਸ਼[15] ॥੩੨॥ ਏਕ ਬੇਰ ਸਤਿਗੁਰ ਕਹਯੋ 'ਕਲਿ ਮਹਿ ਸਿੱਖੀ ਮੋਰਾ ਧਰਮ ਕਮਾਵੈ ਬਚੈ ਸੋ ਸਿਦਕ ਬਿਨਾਂ ਸਭਿ ਖੋਰ[16] ॥ ੩੩ ॥ ਭੰਗਾਨੀ ਕੇ ਖੇਤ ਮਹਿ

---

[1](ਇਨ੍ਹਾਂ ਵਾਲਾਂ ਤੋਂ) ਦੂਰ ਰਹੋ।(ਅ ਭਾਯਾ ਪਾਤ੍ਰ, ਮਿਤ੍ਰਜ ਤੇ ਜਨਮ ਸਮੇਂ ਦੇ ਬੜੇ ਕਠਨ ਵਾਨ ਹਨ [ਸੰ:, ਦੁਰੱਤ੍ਯਜ=ਕਠਨ ਸਾਧਜ] [2]ਜੋ ਰਬ ਦੇਵੇ ਸੋ ਖਾਵੇ ਉਹ ਦੇਵਤਾ ਹੈ ਤੇ ਗਯਾਨੀ ਹੈ। [3]ਤੇਜ ਪ੍ਰਾਪਤ ਹੁੰਦਾ ਹੈ। [4]ਉਹ ਵਿੱਦਜ ਗਯਾਨੀ ਹੈ ਤੇ (ਸ਼ੁਭ) ਕਰਮਾਂ ਦਾ ਧਾਰਨ ਹਾਰ ਹੈ। [5](ਇਹ ਸਮਝੇ ਕਿ)ਕਾਲ ਨਾਲ ਹੀ ਹੈ। [6]ਨਿੰਦ੍ਰਾ, ਆਲਸ। [7]ਗਾਵੇ। [8]ਬਚਨਹਾਰਨ ਵਾਲੇ ਦਾ ਚਰਿੱਤ੍ਰ ਝੂਠਾ ਹੈ। [9]ਕਲਜੁਗ ਦਾ ਪ੍ਰਚਾਰ ਯਾ ਤ੍ਰੀਕਾ ਹੈ। [10]ਝੂਠੇ ਪ੍ਰਯੋਜਨ ਹਨ। [11]ਅਪਵਿੱਤ੍ਰ। [12]ਜਿਨ੍ਹਾਂ ਦੇ ਅੰਦਰ ਪ੍ਰੇਮ ਨਹੀਂ ਫੁਰਿਆ. [13]ਕੀਰਤਨ ਤੇ ਭਜਨ ਇਹੀ ਗੰਗਾਦੀ ਜਲ ਧਾਰਾ ਹੈ। ਯਥਾ ਗੁਰਵਾਕ 'ਗੰਗਾ ਜਲ ਗੁਰ ਗੋਬਿੰਦ ਨਾਮ'। [14](ਮਜ਼ਹਬਾਂ) ਸਾਰਿਆਂ ਨੂੰ ਕੂੜਾ ਕਰੇਗਾ (ਅ) ਕੂੜਿਆਂ ਨੂੰ ਰਾਸ ਕਰੇਗਾ ਭਾਵ ਸੋਧੇਗਾ। [15]ਤਿਨ੍ਹਾਂ ਦਾ ਪ੍ਰਕਾਸ਼ ਕਰੇਗਾ। [16]ਪੋਲੀ ਭਾਵ ਤੱਛ।

*ਇਹ ਸਾਰੇ ਸਿੱਖ ਬ੍ਰਹਮਨ ਦੇ ਲਛਨ ਕਹਿ ਰਹੇ ਹਨ, ਦੇਖੋ ਇਸੇ ਅੰਸੂ ਦਾ ਅੰਕ ੨. ੮.।

†ਇਹ ਸੌ ਸਾਖੀ ਦੀ ੬੫ ਵੀਂ ਸਾਖੀ ਹੈ।

ਜੂਝੇ ਸਿਖ ਬਹੁ ਤਾਂਹਿ। ਸੁਖ ਭੋਗੇ ਆਨੰਦਪੁਰਿ ਮਾਖੋਵਾਲ ਕਿ ਮਾਂਹਿ॥ ੬੪॥ [1]ਭੁਯੋ ਜੁੱਧ ਨਾਦੌਣ ਮਹਿ ਭਏ ਪਹਾੜੀ ਭਾਜ। ਆਏ ਤੁਰਕ ਲਹੌਰ ਤੇ ਨੁਰੰਗ ਗ਼ੁਲਾਮੀ ਪਾਜ॥ ੬੫॥ ਰਾਜੇ ਛੁਟੇ ਆਪ ਮਹਿ ਮਰੇ ਤੁਰਕ ਸਭ ਜਾਣ[2]। ਹਮੈਂ ਬਚਾਏ ਹਾਥ ਦੈ ਸੋ ਮਾਰੇ ਕਰਤਾਰ॥੬੬॥[3]ਲਖਣਉਤੀ ਕੋ ਗੁੰਮ ਪੁਰਿ[4] ਭਏ ਜੁੱਧ ਸਭਿ ਸੁੱਧ। ਦਿੱਲੀ ਪਤਿ ਕੀ ਫੌਜ ਚੜਿ ਮਾਰੇ ਤੁਰਕਨਿ ਬ੍ਰਿੱਧ[5]॥੬੭॥ ਬਚੇ ਜੁੱਧ ਕਰਿ ਖਾਲਸਾ ਜੀਤੇ ਸ਼ੱਤ੍ਰੂ ਉਦਾਰ। ਜੀਤ ਖਾਲਸਾ[6] ਕੁਲ ਨਾਸ਼ ਕਰਿ ਸੀਸ ਦਿਏ ਧ੍ਰਮਕਾਰ[7]॥ ੬੮॥ ਅਬਿ ਭੀ ਮਲੇਛੀ ਬਹੁ ਵਧੀ ਸਿੰਘ ਖਪਾਵੈਂ ਬੀਰ। ਮੇਰੀ ਸਿੱਖਨ ਸੱਤਿ ਲਖਿ[8] ਨਾਂਹਿ ਭੁਲਾਵਹੁ ਧੀਰ[9]! ॥ ੬੯॥ ਸਿੱਖ ਹਮਾਰੇ ਹੋਹਿਗੇ[10] ਘਰਿ ਘਰਿ ਹੁਇਗਾ ਰਾਜ। ਤਾਂ[11] ਪੀਛੇ ਇਕ ਸਿੱਖ ਮਮ[12] ਧਰੇ ਪੰਥ ਕੀ ਲਾਜ॥ ੭੦॥ ਬਹੁਤ ਬਰਖ ਬੀਤਹਿ ਲਰਤਿ ਸਭਿ ਸਿੱਖਨ ਕੋ ਭੂਪ[13]। ਤੇਜਵਾਨ ਰਾਜੇ ਅਧਿਕ ਹੁਵੈਂ ਖਾਲਸਾ ਰੂਪ[14]॥੭੧॥ਫਿਰ ਪੀਛੇ ਬਹੁ ਦਿਨੋ ਤੇ ਰਾਜ ਖਾਲਸਾ ਠਹਿਰ[15]। ਪਸ਼ਚਮ ਜੀਤੇ ਪਰਬਤੀ ਪੁਨ ਕਸ਼ਮੀਰ ਸੁ ਸ਼ਹਿਰ[16] ॥੭੨॥

---

[1]ਭੈਣਾਨੀ ਦੇ ਰਣ ਖੇਤ ਵਿਚ ਬਹੁਤੇ ਸਿੰਘ ਓਥੇ ਹੀ ਲਗਦੇ ਸ਼ਹੀਦ ਹੋਏ ਸਨ (ਉਨ੍ਹਾਂ ਆਕੇ ਅਸਾਂ ਫਿਰ) ਮਾਖੋਵਾਲ ਅਨੰਦਪੁਰ ਵਿਚ ਬਹੁਤ ਸੁਖ ਭੋਗੇ। [2](ਇਸ ਤੋਂ ਮਗਰੋਂ) ਨਦੌਣ ਵਿਚ ਜੁੱਧ ਹੋਇਆ ਜਿਸ ਵਿਚ ਪਹਾੜੀਏ ਭਾਜ ਅਲਫ ਖਾਂ ਤੇ ਉਸਦੇ ਨਾਲ ਆਏ ਕਾਂਗੜੇ ਤੇ ਜੰਮੂ ਦੇ ਪਹਾੜੀਏ ਨੱਠ ਗਏ, (ਇਸ ਤੋਂ ਮਗਰੋਂ ਲਾਹੌਰ ਤੋਂ ਤੁਰਕ ਆਏ ਔਰੰਗਜ਼ੇਬ ਦੀ ਗ਼ੁਲਾਮੀ ਵਿਚ ਰਚੇ ਹੋਏ, ਮੁਰਾਦ ਹੁਸੈਨੀ ਦੇ ਹਮਲੇ ਤੋਂ ਹੈ। [3]ਭਾਵ ਹੁਸੈਨੀ। [4]ਲਖਣਉਤੀ ਕੋ-ਗੁੰਮਪੁਰ ਦਾ ਸ਼ੁਧ ਪਾਠ 'ਲਖਨੇ ਤਾਰਾ ਪੁਰ' ਚਾਹੀਦਾ ਸੀ। ਇਹ ਦੋ ਪਿੰਡ ਹਨ ਲਾਗ ਲਾਗ, ਅਨੰਦਪੁਰੋਂ ਉੱਤਰ ਪੱਛਮ ਨੂੰ ਦੋ ਢਾਈ ਕੋਹ ਪਰੇ, ਇੱਥੇ ਦਸਮੇਸ਼ ਜੀ ਦਾ ਕਿਲ੍ਹਾ ਸੀ 'ਤਾਰਾ ਗੜ੍ਹ' ਨਾਮੇ, ਸੋ ਮਿਸਮਾਰ ਹੋ ਚੁਕਾ ਹੈ, ਇਹ 'ਲਖਨੇ' ਪਿੰਡ ਦੀ ਹੱਦ ਵਿੱਚ ਸੀ। ਪਰੰਤੂ ਇਕ ਸੁੰਦਰ ਬਾਵਲੀ ਤੇ ਕਤਕ ਗੁਰੂ ਜੀ ਦੇ ਲਵਾਏ ਹੋਏ ਦੋ ਅੰਬੇ ਹੈਨ, ਗੁਰਦਵਾਰਾ ਵੀ ਹੈ ਜਿਸਦਾ ਨਾਮ 'ਤਾਰਾ ਗੜ੍ਹ' ਹੈ' ਸੋ ਰਿਆਸਤ ਬਿਲਾਸਪੁਰ ਦੀ ਹੱਦ ਵਿਚ ਪੈਂਦਾ ਹੈ। ਇਹ ਭੀ ਹੋ ਸਕਦਾ ਹੈ ਕਿ 'ਲਖਨਉਤੀ' ਤੋਂ 'ਲਖਨੇ' ਮੁਰਾਦ ਹੋਵੇ ਤੇ 'ਗੁੰਮ ਪੁਰ' ਤੋਂ 'ਅਗਮ ਪੁਰਾ' ਮੁਰਾਦ ਹੋਵੇ। ਅਗਮ ਪੁਰੇ ਵਿਚ ਹੀ ਕਿਲ੍ਹਾ ਹੋਲਗੜ੍ਹ ਦੇ ਨਿਸ਼ਾਨ ਹਨ। [5]ਜੀਤ ਖਾਲਸੇ ਨੇ ਪਾਈ (ਵੇਰੀ) ਸਾਰੇ ਨਾਸ਼ ਕੀਤੇ, ਧਰਮ ਵਾਸਤੇ ਸੀਸ ਦਿੱਤੇ। [6]ਸੱਚ ਜਾਣੋ। [7]ਹੇ ਬੁੱਧੀਮਾਨੋ। [8]ਇਕ ਸਿਖ ਤੋਂ ਭਾਵ ਮਹਾਰਾਜਾ ਰਣਜੀਤ ਸਿੰਘ ਲੋਂਦੇ ਹਨ। [9]ਸਾਰੇ ਸਿੱਖਾਂ ਦਾ ਰਾਜਾ ਹੋ ਜਾਏਗਾ। [10]ਹੋਰ ਰਾਜੇ ਤੇਜਵਾਨ ਹੋਣਗੇ ਖਾਲਸਾ ਰੂਪ ਵਾਲੇ। ਰਾਜਾ ਧਯਾਨ ਸਿੰਘ ਆਦਿਕਾਂ ਵਲ ਇਸ਼ਾਰਾ ਜਾਪਦਾ ਹੈ। [11]ਟਿਕੇਗਾ। [12]ਪਸ਼ਚਮ ਭਾਵ ਸਰਹੱਦ, ਪਹਾੜ ਤੇ ਕਸ਼ਮੀਰ ਨੂੰ ਜਿੱਤਣਗੇ। *ਸੋ ਸਾ: ਦਾ ਪਾਠ ਭੀ ਦਿਹੋਹੈ। †ਪਾ:—ਜੀਤ ਖਾਲਸਾ ਸੋ ਸਾ: ਪਾ:—ਜੀਤਾ ਖਲਕ, ਕੁਲ ਨਾਸ਼ ਕਰ ਸੀਸ ਦੀਏ ਧਰਮਕਾਜ। ‡ਪਾ:—ਰਹੋਂਗੀ।

ਹੁਕਮੀ ਸਿਖ ਅਰ* ਪਰਬਤੀ ਕਰੈ ਖਾਲਸਾ ਦ੍ਰੋਹ[1]। ਮਾਰ ਮਾਰ ਕਰਿ ਮਰੈਗੋ ਜਨੋਂ ਓਲੇ ਕੋ ਬੋਹ[2]॥ ੪੩॥ ਜਿਉਂ ਹੀਰਾ ਨੂਤਨ ਮੁਕਤਿ ਲਸੈ ਦੀਪ ਕੀ ਕ੍ਰਾਂਤ[3]। [4]ਕੂਟ ਅਰਥ ਸਿੱਖਨਿ ਵਰਜ ਆਪ ਆਪ ਮੈਂ ਸ਼ਾਂਤ[5]॥ ੪੪॥ ਚੌਪਈ॥ ਭਾਖੈ ਰਾਮਕੁਇਰ ਕਥ ਭਾਈ। ਦ੍ਰਿਸ਼ਟ ਕੂਟ[6]† ਜਥਿ ਸ੍ਰੀ ਮੁਖ ਗਾਈ। ਮੈਂ ਤਥਿ ਭਾਖਨੋ ਪੰਥ ਮਝਾਰੀ। 'ਹੋਇ ਖਾਲਸੇ ਮਹਿੰ ਅਵ-

[1]ਮੇਰੇ ਇਕ ਪਹਾੜੀ ਸਿਖ ਹੁਕਮ (ਹਾਸਲ) ਵਾਲੇ ਨਾਲ ਖਾਲਸਾ ਵੈਰ ਕਰੇਗਾ। [ਸ਼ਿ:, ਦ੍ਰੋਹ=ਪਰਾਏ ਦਾ ਬੁਰਾ ਚਿਤਵਨਾ, ਵੈਰ]। [2]ਮਾਰ ਮਾਰ ਕੇ ਗੜੇ ਦੇ ਚੋਰ ਵਾਂਙੂ ਮਰੇਗਾ (ਖਾਲਸਾ)। [3]ਦੀਵੇ ਦੀ ਕ੍ਰਾਂਤੀ ਸਮ। [4]'ਇਸ ਦ੍ਰਿਸ਼ਟ ਕੂਟ ਦਾ ਅਰਥ ਪੁੱਛੋ ਨਾ' ਇਹ ਵਰਜਿਆ ਸਿੱਖਾਂ ਨੂੰ ਤੇ ਕਿਹਾ ਕਿ ਆਪਣੇ ਆਪ ਵਿਚ ਸ਼ਾਂਤ ਰਹੋ। ਅੰਕ ੪੫ ਵਿਚ ਇਸੇ ਕੂਟ ਨੂੰ ਦ੍ਰਿਸ਼ਟ ਕੂਟ ਕਿਹਾ ਹੈ। [5]ਦ੍ਰਿਸ਼ਟਾਰਥ। ਕਿਸੇ ਵਾਕ ਵਿਚ ਲੁੱਖਿਆ ਅਰਥ ਜੋ ਪਦ ਅਰਥ ਕਰਨ ਮਾਤ੍ਰ ਨਾਲ ਸਮਝ ਨਾ ਪੈ ਸਕੇ।　　*ਮੈਂ ਸਾਖੀ ਵਿਚ 'ਅਰ' ਪਾਠ ਨਹੀਂ, ਐਉਂ ਹੈ:—ਪਰਬਤੀ ਹੁਕਮੀ ਸਿੱਖ ਮਮ ਕਹੈ ਖਾਲਸਾ ਦ੍ਰੋਹ=ਇਕ ਪਰਬਤੀ ਮੇਰਾ ਸਿੱਖ ਹੋਇਗਾ ਉਸ ਨਾਲ ਖਾਲਸਾ ਦ੍ਰੋਹ ਕਰੇਗਾ।　　†ਅਰਥ ਵਿਚ ਗੁਪਤ ਅਰਥ ਕੀ ਹੈ ? ਕਿ ਪਹਾੜੀਏ ਹੁਕਮ ਹਾਸਲ ਵਾਲੇ ਮੇਰੇ ਸਿੱਖ ਨਾਲ ਖਾਲਸਾ ਦ੍ਰੋਹ ਕਰੇਗਾ, ਤਦੋਂ ਨਵੇਂ ਮੋਤੀ ਵਾਂਙੂੰ ਹੀਰਾ ਚਮਕੇਗਾ ਜਿਵੇਂ ਦੀਵੇ ਦੀ ਲਾਟ ਹੁੰਦੀ ਹੈ। ਭਾਵੇਹ ਕਿ ਪਰਬਤੀ ਸਿੱਖਾਂ (ਡੋਗਰਿਆਂ) ਨਾਲ ਦੁਣਸਦਾ ਖਾਲਸਾ ਆਪੇ ਵਿਚ ਲੜ ਮਰੇਗਾ ਤਦੋਂ ਦਲੀਪ ਸਿੰਘ ਦੀ ਬਾਵੇਂ ਹੀਰਾ ਸਿੰਘ (ਰਾਜਾ ਧਯਾਨ ਸਿੰਘ ਡੋਗਰੇ ਦਾ ਪੁੱਤ੍ਰ) ਚਮਕੇਗਾ, ਰਾਜ਼ ਕਰੇਗਾ (ਮ: ਰਣਜੀਤ ਸਿੰਘ ਦੇ ਤਖਤ ਤੇ)।

ਇਥੇ ਉਸ ਸਮੇਂ ਦੇ ਇਤਿਹਾਸ ਜਾਣਨ ਦੀ ਲੋੜ ਹੈ। ਕਨਿੰਘਮ ਲਿਖਦਾ ਹੈ ਕਿ ਸਿੱਖ ਦਰਬਾਰ ਵਿਚ ਜੰਮੂ ਵਾਲਿਆਂ ਦੀ ਹੁਕਮ ਹਾਸਲੀ ਸਿਖ ਲੋਗਾਂ ਵਿਚ ਨਫਰਤ ਦੀ ਨਜ਼ਰ ਨਾਲ ਵੇਖੀ ਜਾਂਦੀ ਸੀ (ਦੇਖੋ, ਸਫਾ ੧੭੭, ਐਡਿ: ੧)। ਇਹੋ ਗਲ ਮੈਂ ਸਾਖੀ ਨੇ ਅੰਕ ੧੭ (ਗੁ: ਪ੍ਰ: ਸੂ: ਅੰਕ ੪੩ ਉਪਰਲੇ) ਵਿਚ ਦੱਸੀ ਹੈ। ਸ: ਰੰਜਾ ਸਿੰਘ ਜੀ ਕੇਵਲ ਨੇ ਧਯਾਨ ਸਿੰਘ ਦੇ ਤੋਪਖਾਨੇ ਦੇ ਕਮਾਂਡੈਂਟ ਤੇ ਨਿਕਟਵਰਤੀ ਅਲੇਗਜ਼ੈਂਡਰ ਗਾਰਡਨਰ ਦਾ ਹਵਾਲਾ ਦੇਕੇ ਦੱਸਿਆ ਹੈ ਕਿ "ਡੋਗਰਾ ਤ੍ਰਿੱਕੜੀ, ਗੁਲਾਬ ਸਿੰਘ ਧਯਾਨ ਸਿੰਘ ਤੇ ਸੁਚੇਤ ਸਿੰਘ, ਅੰਦਰੋ ਅੰਦਰ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਉਂਦੇ ਜੀ ਹੀ ਉਹਨਾਂ ਦੀ ਮੌਤ ਪਿੱਛੋਂ ਰਾਜ ਦੇ ਅਸਲੀ ਵਾਰਸਾਂ ਨੂੰ ਟਿਕਾਣੇ ਲਗਾਕੇ ਵਜ਼ੀਰ ਧਯਾਨ ਸਿੰਘ ਦੇ ਪੁੱਤ ਹੀਰਾ ਸਿੰਘ ਨੂੰ ਰਾਜ ਕੱਦੀ ਤੇ ਬਿਠਾਉਣ ਦੇ ਸੁਫਨੇ ਵੇਖ ਰਹੇ ਸਨ।" ਅਲੇਗਜ਼ੈਂਡਰ ਗਾਰਡਨਰ ਇਨ੍ਹਾਂ ਗੱਲਾਂ ਨੂੰ ਕੀਕੂੰ ਜਾਣਦਾ ਸੀ, ਇਸ ਦਾ ਪਤਾ ਉਹ ਆਪ ਐਉਂ ਦਿੰਦਾ ਹੈ:—

Being as I was, the commandant of Raja Dhyan Singh's artillery and high in his confidence. I was closely connected with the events which I am about to describe.　　[Memoirs of Colonel Alexander Gardner.

ਅਰਥਾਤ—ਚੂੰਕਿ ਮੈਂ ਰਾਜਾ ਧਯਾਨ ਸਿੰਘ ਦੇ ਤੋਪਖਾਨੇ ਦਾ ਕਮਾਂਦਾਨ ਸਾਂ ਤੇ ਉਸ ਦਾ ਬੜਾ ਇਤਬਾਰੀ ਸਾਂ, ਮੈਂ ਉਹਨਾਂ ਵਾਕਯਾਤ ਦਾ ਜਿਨ੍ਹਾਂ ਨੂੰ ਕਿ ਮੈਂ ਬਯਾਨ ਕਰਨ ਲੱਗਾ ਹਾਂ ਬਹੁਤ ਨਿਕਟਵਰਤੀ (ਜਾਣੂ) ਸਾਂ।

[ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਟਿੱਪ]

ਤਾਰੀ*॥੪੫॥ਇਤਨੀ ਕਹਿ ਕਰਿ ਬੈਲੈ ਨਾਹੀ।ਪਰਚੋ ਸ਼ਸਤ੍ਰ ਬਿਲੋਕਨਿ

*ਸੋ ਸਾਖੀ ਦਾ ਪਾਠ:–'ਦਿਸ਼ਕੂਟ ਦ੍ਰਿਸ਼ਟ ਮੈਂ ਖਾਲਸੇ ਕੇ ਅਵਤਾਰੀ ਰਾਜੇ ਹੋਵੈਂਗੇ।'

[ਅਗਲੇ ਸਫ਼ੇ ਤੇ ਦੀ ਬਾਕੀ ਟੂਕ]

ਉਹ ਛੇਤ ਅਲੈ: ਗਾਰਬਨਰ ਐਉਂ ਦੱਸਦਾ ਹੈ:–

The dream was that Hira Singh the heir of their family, or at least the most promising of its rising generation, might eventually succeed to the throne of Ranjit Singh. Those to be swept away were the male members of the Maharaja's family, and all those ministers, advisers, and chiefs who would not join the Dogra party.

ਅਰਥਾਤ:–'ਇਨ੍ਹਾਂ ਦਾ ਸੁਪਨਾ ਇਹ ਸੀ ਕਿ ਉਹਨਾਂ ਦੇ ਟੱਬਰ ਦਾ ਜਾਨਸ਼ੀਨ ਜਾਂ ਘੱਟੋ ਘੱਟ ਉਹਨਾਂ ਦੀ ਉੱਚੀ ਉਠ ਰਹੀ ਨਸਲ ਦਾ ਸਾਰਿਆਂ ਨਾਲੋਂ ਹੋਣਹਾਰ 'ਹੀਰਾ ਸਿੰਘ' ਆਖਰ ਮਹਾਰਾਜਾ ਰਣਜੀਤ ਸਿੰਘ ਜੀ ਦੀ ਗੱਦੀ ਦਾ ਮਾਲਕ ਬਣੇ। ਜਿਨ੍ਹਾਂ ਦੀ ਸਫਾਈ ਕਰਨੀ (ਯਾ ਜਿਨ੍ਹਾਂ ਨੂੰ ਟਿਕਾਣੇ ਲਾਕੇ ਰਸਤਾ ਸਾਫ ਕਰਨਾ) ਸੀ, ਉਹ ਮਹਾਰਾਜਾ ਸਾਹਿਬ ਦੇ ਖਾਨਦਾਨ ਦੇ ਅਰਥ ਮੈਂਬਰ ਉਨ੍ਹਾਂ ਦੇ ਸ਼ਾਹਜ਼ਾਦੇ)ਤੇ ਉਹ ਸਾਰੇ ਵਜ਼ੀਰ ਸਲਾਹਕਾਰ ਤੇ ਸਰਦਾਰ ਸਨ ਜੋਡੋਗਰਾ ਪਾਰਟੀ ਨਾਲ ਸ਼ਾਮਲ ਨਹੀਂ ਸਨ ਹੁੰਦੇ।' ਰਾਜਾ ਧਿਆਨ ਸਿੰਘ ਦੇ ਘਾ ਵਿਚ ਇਹ ਖਯਾਲ ਇੱਕ ਪਰਪੱਕ ਸੀ ਕਿ ਉਸ ਦੀ ਰਾਣੀ ਨੇ ਸਤੀ ਹੋਣ ਵੇਲੇ ਆਖਰੀ ਵਿੱਛਾ ਇਹੋ ਕਹੀ ਕਿ 'ਹੀਰਾ ਸਿੰਘ ਦੇ ਸੀਸ ਤੇ ਸਲਤਨਤ ਦਾ ਤਾਜ ਧਰ ਦਿਓ' ਜਾਂ ਸਰਦਾਰਾਂ ਨੇ ਐਸਾ ਕਰ ਦਿਤਾ ਤਾਂ ਖੁਸ਼ ਹੋਕੇ ਸਤੀ ਹੋ ਗਈ [ਦੇਖੋ ਸਿਖਾਂ ਦੇ ਰਾਜ ਦੀ ਵਿਥਨਾ ਸਫਾ ੯੨, ਅੰਗ੍ਰੇਜ਼ੀ ਤਰਜਮਾ]।

ਇਨ੍ਹਾਂ ਪ੍ਰਮਾਣਾਂ ਤੋਂ ਪਤਾ ਲੱਗਾ ਕਿ ਸਿੱਖਾਂ ਵਿਚ ਡੋਗਰਿਆਂ ਦੇ ਲਾਹੌਰ ਦਰਬਾਰ ਵਿਚ ਵਧਦੇ ਹੁਕਮ ਹਾਸਿਲ ਨਾਲ ਖਾਲਸੇ ਵਿਚ ਤੋਖਲਾ ਤੇ ਘ੍ਰਿਣਾ ਸੀ। ਡੋਗਰਿਆਂ ਦਾ ਖਿਆਲ ਮਹਾਰਾਜੇ ਦੇ ਵਾਰਸਾਂ ਨੂੰ ਸਫਾ ਕਰਕੇ ਲਾਹੌਰ ਦੇ ਤਖਤ ਤੇ ਧਯਾਨ ਸਿੰਘ ਦੇ ਆਪਣੇ ਪੁੱਤ੍ਰ ਹੀਰਾ ਸਿੰਘ ਨੂੰ ਬਿਠਾਉਣ ਦਾ ਸੀ। ਇਸ ਮੁਖਾਲਫ ਭਾਵ ਨੂੰ ਠੰਢ ਪਾਉਣ ਤੇ ਆਪਣੇ ਦਿੰਦੀਦੇ ਨੂੰ ਸਿਰੇ ਚਾੜ੍ਹਨ ਲਈ ਗੁਰੂ ਜੀ ਦੇ ਮੁਖਵਾਕ ਭਵਿੱਖਤ ਵਾਕਾਂ ਦੀ ਪ੍ਰਮਾਣੀਕਤਾ ਦੇਕੇ ਖਾਲਸੇ ਨੂੰ ਆਪਣੇ ਪੱਖ ਵਲ ਪੇਰਨਾ ਤੇ ਮੁਖਾਲਫਤ ਨੂੰ ਠੰਢਾ ਕਰਨਾ ਬੀ ਇਕ ਵਸੀਲਾ ਸੀ। ਚੂੰਕਿ ਇਹ ਕਾਜ਼ੇ ਆਪ ਵਰਤਾਉਣੇ ਸਨ ਇਸ ਕਰਕੇ ਕੁਛ ਸਾਲ ਪਹਿਲੋਂ ਇਨ੍ਹਾਂ ਦਾ ਭਵਿੱਖਤ ਬਣਾਕੇ ਲਿਖਿਆ ਜਾਣਾ ਕੁਛ ਔਖਾ ਨਹੀਂ ਸੀ, ਦਿਸ਼ਟਕੂਟ ਇਸ ਵਾਸਤੇ ਰੱਖੀ ਕਿ ਅਰਥਾਂ ਨੂੰ ਘੱਟ ਵੱਧ ਕਰਨ ਯਾ ਹੋਰ ਫੇਰ ਕਰਨ ਦੀ ਗੁੰਜਾਇਸ਼ ਰਹੇ ਤੇ ਪਹਿਲੋਂ ਲੋਕਾਂ ਨਾ ਸਮਝਣ ਤੇ ਮਗਰੋਂ ਦ੍ਰਿਸ਼ਟ ਕੂਟ ਖੁਹਲਕੇ ਇਹੋ ਅਰਥ ਸਮਝਾ ਦਿਤੇ ਜਾਣ। ਇਹ ਘਾੜਤਾਂ ਇਸ ਪੋਥੀ ਵਿਚ ਮਹਾ: ਦਲੀਪ ਸਿੰਘ ਦੇ ਜਨਮ ਸੰਮਤ ੧੮੯੪ ਤੋਂ ਅਤੇ ਮਹਾ: ਰਣਜੀਤ ਸਿੰਘ ਦੇ ਚਲਾਣੇ ੧੮੯੬ ਤੇ 'ਮ: ਸ਼ੇਰ ਸਿੰਘ' ਦੇ ਸਮੇਂ ਪਈਆਂ ਹਨ। ਸਰ ਸ: ਅਤਰ ਸਿੰਘ ਜੀ ਨੇ ਵੀ ਸੋ ਸਾਖੀ ਦੇ ਪਦ 'ਹੀਰੇ' ਦਾ ਭਾਵ ਹੀਰਾ ਸਿੰਘ ਡੋਗਰਾ ਤੇ ਦੀਪ ਦਾ ਭਾਵ 'ਮ: ਦਲੀਪ ਸਿੰਘ' ਸਮਝਿਆ ਹੈ।

ਇਕ ਹੋਰ ਖਿਆਲ ਕਰਨ ਵਾਲੀ ਗੱਲ ਹੈ ਕਿ ਸੋ ਸਾਖੀਦੇ ਅੰਕ ੧੩ ਵਿਚ ਧਰਥਤੀ ਨੂੰ ਗੁਰੂ ਜੀ 'ਸਿਖਮਮ' ਕਹਿ ਰਹੇ ਹਨ ਤੇ ਗੁ:ਪ੍ਰ:ਦੇ ਅੰਕ ੪੩ ਵਿਚ ਖਾਲਸੇ ਨੂੰ ਗੜਿਆਂ ਵਾਂਙੂ ਨਾਸ਼ ਹੁੰਦਾ ਦੱਸ ਰਹੇ ਹਨ। ਪਰ ਅਸਲ ਬਾਤ ਇਹ ਹੈ ਕਿ ਪਹਾੜੀਏ ਦਾ ਵਿਸਾਹ ਕਰਨ ਨੂੰ ਇਸੇ ਸੋ ਸਾਖੀ ਵਿਚ ਗੁਰੂ ਜੀ ਮਨ੍ਹੇ ਕਰਦੇ ਰਹੇ ਤੇ ਸ੍ਰੀ ਮੁਖਵਾਕਾਂ ਵਿਚ ਖਾਲਸੇ ਨੂੰ ਆਪਣਾ ਸਰੂਪ ਦੱਸਦੇ

[ਅਗਲੀ ਟੂਕ ਤਕੀਦੇਵੇ ਅਗਲੇ ਪੰਨੇ ਤੇ ਹੈ]

ਮਾਂਹੀ। ਆਲਮ ਸਿੰਘ ਕੀ ਦਿਸ਼ ਤਬਿ ਹੇਰਿ। ਚਾਰ ਘਰੀ ਮਹਿ ਬੋਲੇ ਫੇਰ ॥੪੬॥ ਦੋਹਰਾ ॥ ਸ਼੍ਰੀ ਮੁਖ ਤੇ ਮੁਸਕਾਇ ਕਹਿ ਕਰੁਨਾ ਦ੍ਰਿਸ਼ਟਿ ਨਿਹਾਰਿ। 'ਆਲਮ ਸਿੰਘ! ਰੰਘੜ ਬਡਾ ਤੂੰ ਹਮ ਪਿਖਜੋ ਬਿਚਾਰ' ॥ ੪੭ ॥ ਕਹਿ ਆਲਮ ਸਿੰਘ ਜੋਰਿ ਕਰ 'ਮੈਂ ਸਿਖ ਰਾਵਰ ਕੋ ਜਾਨਹੁ ਅਪਨੋ ਦਾਸ ਮੁਝ ਰਖੋਂ ਭਰੋਸ ਬਡੋਰ' ॥ ੪੮ ॥ ਚੌਪਈ ॥ ਕਹਜੋ 'ਲੋਹ ਕੋ ਕਾਟਹਿ ਲੋਹਾ।

[ਪਿਛਲਾ ਪੰਨੇ ਦਾ ਬਾਕੀ ਟੁਕੜਾ]

ਰਹੇ ਤੇ ਇਸ ਬਾਵੇਂ ਪਹਾੜੀਏ ਦੀ ਮਹਿਮਾ ਤੇ ਖਾਲਸੇ ਦੀ ਰੀਝ ਹੈ। ਕਵੇ ਹੋ ਸਕਦਾ ਹੈ ਕਿ ਐਸੇਕੋਈ ਵਾਕ ਕਦੀ ਖਾਲਸੇਨੂੰ ਗੁਰੂ ਜੀ ਕਹਿੰਦੇ,ਜਿਸਨੂੰ ਕਿ ਆਪਣਾ ਰੂਪ ਕਹਿੰਦੇ ਰਹੇ ?ਇਹ ਭੀ ਦ੍ਰਿਸ਼ਟ ਕੂਟ ਦੇ ਅਰਥ ਨੂੰ ਉਪਰ ਲਿਖੇ ਭਾਵ ਵਿਚ ਰਹਿਨੁਮਾਈ ਕਰਦੀ ਹੈ। ਫਿਰ ਸਾਖੀ ੯੭ ਇਸੇ ਗੱਲ ਨੂੰ ਸਪਸ਼ਟ ਕਰਦੀ ਹੈਕਿ 'ਹੀਰਾ'ਸਿੰਘ ਨੂੰ ਤਖਤ ਤੇ ਬਹਾਲਣ ਦੇ ਸੰਕਲਪ ਨੂੰ ਪੂਰਾ ਕਰਨ ਵਾਸਤੇ ਕਿੱਵੇਂ ਤਕ ਸੰਗਤਾਂ ਵਿਚ ਘਾੜਤਾਂ ਘੜੀਆਂ ਗਈਆਂ।ਨਿੰਘਮ ਲਿਖਦਾਹੈ:—

Golab Singh the eldest of three sons claimed that his grandfather was the brother of the well known Ranjeet Deo, but the family was perhaps illegitimate and had become impoverished and Golab Singh took service as a horseman in a band commanded by Jamadar Khoshai Singh.

[Pbge. 189. Ed I.

ਇਸ ਦਾ ਭਾਵ ਇਹ ਹੈ ਕਿ ਸਭ ਤੋਂ ਵਡਾ ਰਾਜਾ ਗੁਲਾਬ ਸਿੰਘ(ਮਹਾਰਾਜੇ ਦੇ ਸਰਦਾਰ)ਖੁਸ਼ਾਲ ਸਿੰਘ ਦੀ ਫੌਜ ਵਿਚ ਆਕੇ ਅਸਵਾਰ ਭਰਤੀ ਹੋਇਆ ਤੇ ਉਹ ਆਪਣੇ ਆਪ ਨੂੰ ਰਣਜੀਤ ਦੇਵ (ਜੰਮੂ ਦੇ ਕਿਸੇ ਪੁਰਾਣੇ ਰਾਜੇ) ਦੇ ਭਿਰਾ ਦਾ ਪੋਤਾ ਦੱਸਦਾ ਸੀ। ਹੁਣ ਜਦੋਂ ਇਹ ਗੁਲਾਬ ਸਿੰਘ ਦਾ ਖਾਨਦਾਨ ਲਾਹੌਰ ਦਰਬਾਰ ਵਿਚ ਬਲਵਾਨ ਹੋਇਆ ਤਾਂ ਜੈਸਾ ਐਲਃ ਗਾਰਡਨਰ ਨੇ ਲਿਖਿਆ ਹੈ ਤਾਂ ਲਾਹੌਰ ਤਖਤ ਨੂੰ ਹੀ ਸਾਂਭ ਲੈਣ ਦੇ ਸੁਪਨ ਦੇਖਣ ਲਗ ਗਿਆ। ਹੋਰਨਾਂ ਜਤਨਾਂ ਵਿਚ ਸੌ ਸਾਖੀ ਵਿਚ ਇਸ ਗਲ ਦੀਆਂ ਘਾੜਤਾਂ ਘੜੀਆਂ ਜਾਣੀਆਂ ਇਕ ਵਸੀਲਾ ਸਨ ਜਿਸ ਨਾਲ ਕਿ ਗੁਰੂ ਗੋਬਿੰਦ ਸਿੰਘ ਜੀ ਵਲੋਂ ਹੋਰ ਮੋਹਰ ਲਗ ਜਾਵੇ ਜਿਨ੍ਹਾਂ ਵਿਚੋਂ ਇਕ ਇਹ ਹੈ:— (ਦੇਖੋ ਸਾਖੀ ੯੭ ਅੰਕ ੧੩ ਤੋਂ) ਜਿਥੇ ਕਹਿੰਦੇ ਹਨ ਕਿ ਜੰਮੂ ਦਾ ਰਾਜਾ ਰਣਜੀਤ ਦੇਉ ਉਸ ਦਾ ਪਿਤਾ ਰਤਨ ਦੇਉ ਜੋ ਕਹਿਲੂਰੀ ਦਾ ਦੁਹਿਤਾ ਸੀ ਗੁਰੂ ਦਸਮੇਸ਼ ਜੀ ਪਾਸ ਸਤ ਬਰਸ ਰਿਹਾ ਤੇ ਸਤਿਗੁਰ ਨੂੰ ਰਿਝਾਕੇ ਖੜਗ, ਕਟਾਰ, ਬਰਛੀ, ਤੁਪਕ, ਲੰਮੀ ਕਮਾਨ ਆਦਿ ਸ਼ਸਤ੍ਰ ਪਾਏ ਤੇ ਇਹ ਵਰ ਪ੍ਰਾਪਤ ਕੀਤਾ:—'ਤੁਮਰੇ ਵੰਸ ਆਇਆ ਹੀ ਜਾਨੇ, ਮੋਕੋ ਤੁਝ ਮੈਂ ਭੇਦ ਨ ਭਾਨੇ'। ਫੇਰ ਇਸੇ ਰਤਨ ਦੇਉ ਨੂੰ ਗੁਰੂ ਜੀ ਸੁਪਨੇ ਵਿਚ ਮਿਲਕੇ ਕਹਿੰਦੇ ਹਨ, 'ਤੇਰੇ ਵੰਸ ਆਵੇਂਗਾ ਤਾ ਦਿਨ। ਸ਼ਸਤ੍ਰ ਜਾਨਿਂਗੇ ਤੇਰੇ ਮਰਕਿਨ'। ਗੋਯਾ ਗੁਰੂ ਜੀ ਕਹਿ ਰਹੇ ਹਨ ਕਿ ਹੇ ਰਤਨ ਦੇਉ ਤੇਰੇ ਵੰਸ਼ ਵਿਚ ਮੇਰਾ ਅਵਤਾਰ ਹੋਵੇਗਾ।

ਇਸ ਤੋਂ ਸਪਸ਼ਟ ਹੋ ਗਿਆ ਕਿ ਰਣਜੀਤ ਦੇਉ ਨਾਲ ਆਪਣਾ ਸਾਕ ਦੱਸਦੇ ਹੋਏ ਉਹਦੇ ਪਿਤਾ ਨੂੰ ਵਰ ਪ੍ਰਾਪਤ ਦੱਸਕੇ ਪਿੱਛੇ ਕਹੇ (ਹੀਰਾ ਸਿੰਘ) ਨੂੰ ਗੁਰੂ ਜੀ ਦਾ ਅਵਤਾਰ ਦੱਸਣ ਦਾ ਜਤਨ ਹੋ ਰਿਹਾ ਹੈ। ਜੇ ਹੀਰਾ ਸਿੰਘ ਦੇ ਗੱਦੀ ਤੇ ਬੈਠਣ ਦਾ ਵਕਤ ਆਉਂਦਾ ਤਾਂ ਹੀਰਾ ਸਿੰਘ ਨਾ ਕੇਵਲ ਗੁਰੂ ਜੀ ਦੇ ਭਵਿੱਖਤ ਵਾਕ ਤੋਂ ਰਾਜਾ ਹੋਇਆ ਦੱਸਿਆ ਜਾਂਦਾ (ਸਾਖੀ ਰੂਪ ਮੁਜਬ) ਬਲਕਿ ਗੁਰੂ ਜੀ ਨੂੰ ਉਸ ਦੇ ਰੂਪ ਵਿਚ ਆਯਾ (ਸਾਖੀ ੯੭ ਮੁਜਬ) ਪ੍ਰਗਟ ਕੀਤਾ ਜਾਂਦਾ।

ਰੈਘੜ ਕੋ ਰੈਘੜ ਹਤਿ ਰੋਹਾ। ਜਨਮ ਫੇਰ ਰੈਘੜ ਘਰ ਧਰੈ। ਰਾਜੇ ਸਭਿ ਮੌਜੂਦ ਤੁਵ ਕਰੈਂ[1] ॥ ੪੯ ॥ ਦਿਯੋ ਰਾਜ ਤੋਂਕਹੁ ਹਮ ਸਾਰਾ। ਸਿੱਖੀ ਅਰਧ ਦਈ ਹਿਤ ਧਾਰਾ*[2]। ਆਲਮ ਸਿੰਘ ਬੰਦਿ ਕਰ ਦੋਇ। ਕਹਯੋ ਕਿ 'ਦਰਸ਼ਨ ਭੀ ਤੁਮ ਹੋਇ' ॥ ੫੦ ॥ ਦੋਹਰਾ ॥ ਕਹਯੋ ਗੁਰੂ 'ਹਮ ਭੀ ਰਖਹਿੰ ਹ੍ਰਿਦੇ ਭਾਵਨੀ ਸੋਇ'। ਸ਼੍ਰੀ ਅੰਮ੍ਰਿਤਸਰ ਪਹੁੰਚਿਬੇ ਰਾਮ ਸਰੋਵਰ ਜੋਇ ॥੫੧॥ ਚੌਪਈ ॥ ਬੇਰ ਗਯਾਰਵੀਂ ਹਮ ਚਲਿ ਆਵਹਿ†। ਜਿਸ ਤੇ ਕੋਇ ਨ ਹਮ ਲਖਿ ਪਾਵਹਿ‡।ਪੰਚ ਖਾਲਸਾ ਖੇਤੀ ਮੇਰੀ। ਕਰੌਂ ਸੰਭਾਲਨਿ ਮੈਂ ਤਿਸ ਬੇਰੀ§ ॥ ੫੨ ॥ ਦੋਹਰਾ ॥ ਵਧਹਿ ਰਾਜ ਛਿਤ ਸਿੰਘ ਗਨ ਉੱਮਤ ਹੋਇ ਬਿਨਾਸ। ਠੰਡੋ ਖਾਵੈ ਖਾਲਸਾ ਮੋਹਿ ਸੰਭਾਲੈ ਸਾਸ[3] ॥੫੩॥ ਉਤਰੋਂਗਾ ਮੈਂ

---

[1]ਤੇਰੇ ਅਧੀਨ ਕੀਤੇ। [2]ਭਾਵ ਮੁੜਕੇ ਆਉਣ ਦੀ। [3]ਸ੍ਵਾਸ ਸ੍ਵਾਸ। *ਰਾਇਕੋਟ ਦੇ ਰੈਘੜਾਂ ਦੇ ਸਰਦਾਰ ਵਲ ਨਿਤ ਸਮਝਦੇ ਹਨ, ਪਰ ਸ: ਫੇਰ ਸਿੰਘ ਤੋਂ ਭੀ ਮੁਰਾਦ ਹੋ ਸਕਦੀ ਹੈ,ਇਨ੍ਹਾਂ ਦਾ ਸੁਭਾਵ ਜ਼ਰਾ ਕਰੜਾ ਸੀ। †ਪਾਠਾਂ:—ਹਮ ਬਪੁ ਲਜਾਵਹਿੰ। ‡ਪਾ:—ਜਿਮ ਤੇ ਕੋ ਨਾਹਿਨ ਲਖ ਪਾਵਹਿ। ਪੁਨਾ: ਜਿਸ ਤੇ ਕੋ ਨਾਹਿਨ ਲਖਿ ਪਾਵਹਿ। ਸੋ ਸਾਖੀ ਦਾ ਪਾਠ ਹੈ—ਕੋਈ ਨਾ ਜਾਣ ਸਕੇ। ਮੁਰਾਦ ਹੋਈ ਕਿ ਜੇ ਕਿਸੇ ਨੇ ਪਛਾਣ ਕਰ ਲਈ ਤਾਂ ਉਹ ਸਤਿਗੁਰੂ ਨਹੀਂ ਰਹੇਗਾ। ਕਿਉਂਕਿ ਇਹ ਨੇਮ ਬੱਝਦਾ ਹੈ ਕਿ ਕਿਸੇ ਨੇ ਨਹੀਂ ਪਛਾਣ ਸਕਣਾ। ਇਹ ਇਸ਼ਾਰਾ ਭੀ 'ਹੀਰਾ ਸਿੰਘ' ਵੱਲ ਜਾਪਦਾ ਹੈ ਕਿਉਂਕਿ ਅਗੇ ਅੰਕ ੫੭ ਵਿਚ ਗੁੜ ਫੁੜ ਮੁੜ ਤੋਏ ਤਰ੍ਹਾਂ ਦੇ ਰਾਜਿਆਂ ਦੇ ਮਰ ਜਾਣ ਦਾ ਪਤਾ ਦਿਤਾ ਹੈ। ਗੁੜ ਤੋਂ ਮੁਰਾਦ-ਦਾਨੇ ਮ: ਰਣਜੀਤ ਸਿੰਘ ਵਰਗੇ, ਫੁੜ ਤੋਂ ਮੁਰਾਦ ਮ: ਫੇਰ ਸਿੰਘ ਵਰਗੇ ਤੇ ਮੁੜ ਤੋਂ ਮੁਰਾਦ ਖੜਗ ਸਿੰਘ ਤੇ ਨੌ ਨਿਹਾਲ ਸਿੰਘ ਤੇ ਦਲੀਪ ਸਿੰਘ, ਉਹਨਾਂ ਦੇ ਮਰਨ ਮਗਰੋਂ ਹੀਰਾ ਸਿੰਘ ਨੂੰ ਗੁਰੂ ਜੀ ਆਇਆ ਦੱਸਣ ਲਈ ਇਹ ਭਵਿੱਖਤ ਵਾਕ ਸੋਨੇ ਤੇ ਸੁਹਾਗੇ ਦਾ ਕੰਮ ਕਰਦੇ।

§ਗੁਰੂ ਜੀ ਦੇ ਦੁਬਾਰਾ ਆਉਣ ਬਾਬਤ ਅਰਥਾਤ ਉਹਨਾਂ ਦੇ ਗਯਾਰਵੇਂ ਰੂਪ ਧਾਰਨ ਬਾਬਤ ਸੋ ਸਾਖੀ ਵਿਚ ਕਈ ਤਰ੍ਹਾਂ ਦੇ ਵਾਕ ਹਨ, ਤੇ ਕਵਿ ਜੀ ਨੇ ਵੀ ਜਿੰਨੇ ਵਾਕ ਲਿਖੇ ਹਨ ਓਥੋਂ ਹੀ ਲੇਕੇ ਰੱਖੇ ਹਨ, ਇਨ੍ਹਾਂ ਨੂੰ ਕੱਠੇ ਕੀਤੇ ਬਿਨਾ ਠੀਕ ਵਿਚਾਰ ਨਹੀਂ ਹੋ ਸਕਦੀ, ਇਸ ਲਈ ਨਮੂਨਾ ਹੇਠਾਂ ਦੇਂਦੇ ਹਾਂ। ਇਨ੍ਹਾਂ ਨੂੰ ਪਾਠਕ ਆਪ ਵਿਚਾਰ ਲੈਣ। ਇਨ੍ਹਾਂ ਦੇ ਪਰਸਪਰ ਵਿਰੋਧਾਂ ਤੋਂ ਆਪੇ ਪਤਾ ਲਗ ਜਾਂਦਾ ਹੈ ਕਿ ਐਸੇ ਵਾਕ ਜੋ ਆਪੋ ਵਿਚ ਹੀ ਵਿਰੋਧ ਰੱਖਦੇ ਹੋਣ, ਕਦੇ ਸ਼੍ਰੀ ਮੁਖ ਵਾਕ ਨਹੀਂ ਹੋ ਸਕਦੇ। ਵਧੇਰੇ ਟੀਕਾ ਟਿੱਪਣੀ ਦੀ ਲੋੜ ਨਹੀਂ ਹੈ।

(੧) ਸ:ਦੀਸਾਖੀ ੨੮—ਦਸ ਅਵਤਾਰ ਗੁਰ ਏਕ ਸਮ ਜਿਉ ਜਾਨੈ ਜੇ ਮੇਰ। ਏਕ ਦਸਾ ਗੁਰ ਗ੍ਰੰਥ ਜੀ ਬਾਣੀ ਸ੍ਰਤਿ ਕਾ ਹੇਰ। ਧੋਇ ਰੁਮਾਲ ਤਬ ਗੁਰ ਗ੍ਰੰਥ ਪਾਹਿਲ ਨੇਵੇ ਦੇਇ। ਗੁ:ਪ੍ਰ:ਸੂ:ਰੁ:ਪ੍ਰਅੰ: ੧੫—ਦਸ ਅਵਤਾਰ ਗੁਰ ਏਕ ਸਮ ਜਿਉਂ

੧੧ਵਾਂ ਰੂਪ ਗੁਰੂ ਗ੍ਰੰਥ ਸਾਹਿਬ ਜੀ ਹੈਨ।

ਅਰਥਾਤ-੧੧ਵਾਂ ਰੂਪ ਗੁਰੂ ਜੀ ਦਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੈਨ।

ਤਬੀ ਦਿਨ ਜਾ ਦਿਨ ਮੁਕਤੇ ਸਿੰਘ। ਢੂੜ ਗੁੜ ਅਰ ਮੂੜ ਨ੍ਰਿਪ ਜਾਇ

[ਪਿਛਲੇ ਪੰਨੇ ਦੀ ਬਾਕੀ ਟੂਕ]

ਜਾਨੈਂ ਜੋ ਮੇਰ। ਇਕਾਦਸ਼ਮੇ ਗੁਰ ਗ੍ਰੰਥ ਜੀ ਬਾਣੀ ਸਤਿਗੁਰ ਹੋਰਿ ॥੪॥ ਧੋਇ ਰੁਮਾਲ ਗੁਰ ਗ੍ਰੰਥ ਕੋ ਪਾਹੁਲ ਲੇਵੈਦੇਇ।

(੨) ਸੋ ਸਾਃ ਦੀ ਸਾਖੀ ੬੦:—ਬਚਨ ਹੁਆ ਖਾਲਿਸੇ ਮੈਂ ਹੋਂ ਅਵਤਰੋਂਗਾ।

ਗਾਃ ਪੂਃ ਸੂਃ, ਰੁਃ ੫ ਅੰਃ ੩੭:—ਬੈਲੇ 'ਹਉਂ ਬਨ ਖਾਲਿਸਾ ਵਰਤੋਂਗੋ ਸਭ ਮਾਂਹਿ' ॥ ੩੦ ॥

ਅਰਥਾਤ—ਮੈਂ ਖਾਲਸੇ ਵਿਚਵਰਤਾਂਗਾਖਾਲਸਾ ਮੇਰਾ ਰੂਪ ਹੈ। ਛਾਵਹੋਰ ਸਰੀਰ ਨਹੀਂ ਧਾਰਨਾ।

(੩) ਸੋ ਸਾਃਦੀ ਸਾਖੀ੬੭:-ਤੁਮਰੇ ਵੰਸ ਆਦਿਆ ਹੀ ਜਾਨੋਅੰਃ੧੭ ਤੇਰੇ ਵੰਸ ਆਵੋਂਗਾ ਤਾ ਦਿਲ। ਅੰਃ ੨੪

ਇਹ ਸਾਖੀ ਗੁਃ ਪੂਃ ਸੂਃ ਵਿਚ ਨਹੀਂ ਆਈ।

ਅਰਥਾਤ—ਮੈਂਮੁ ਦੇ ਭੋਗਰੇ ਰਜਪੂਤ ਰਾਜੇ ਦੇ ਘਰ ਅਵਤਰਾਂਗਾ।

(੪) ਸੋ ਸਾਃ ਦੀ ੭੦ਵੀਂ ਸਾਖੀ:—ਤਾਂ ਹੱਸਕੇ ਏਂਲੇ, ਅਗਜਾਤ ਮੂਰਤਿ ਹਮਾਰੀ ਉਤਰੇਗੀ।

ਸੋ ਸਾਃ ਦੀ ਸਾਖੀ ੬੫:—ਬਚਨ ਹੋਇਆ:—ਹਮ ਬੀ ਅੰਮ੍ਰਿਤਸਰ ਰਾਮ ਸਰ ਕੀ ਛਾਵਨੀ ਰਖਦੇ ਹਾਂ, ਤਾਂ ਉਤਰਾਂਗੇ ਗਜਾਰਵੀਂ ਵੇਰ ਅਪਨੀ ਖੇਤੀ ਖਾਲਸੇ ਨੂੰ ਸੰਮਾਲਣ, ਕੋਈ ਨ ਜਾਣ ਸਕੇਗਾ।

ਗੁਃਪ੍ਰਃਸੂਃ,ਰੁਃ੫ ਅੰਃ ੩੯:—ਕਹਯੋ ਗੁਰੂ 'ਹਮ ਭੀ ਰਖਹਿਂ ਹ੍ਵੈਦੇ ਛਾਵਨੀ ਸੋਇ। ਸ੍ਰੀ ਅੰਮ੍ਰਿਤਸਰ ਪਹੁੰਚਿਬੋ ਰਾਮ ਸਰੋਵਰ ਜੋਇ ॥ ੫੧ ॥ ਬੇਰ ਗਜਾਰਵੀਂ ਹਮ ਚਲਿ ਆਵਹਿਂ। ਜਿਸਤੇ ਕੋਇ ਨ ਹਮ ਲਖਿ ਪਾਵਹਿ। ਪੰਥ ਖਾਲਸਾ ਖੇਤੀ ਮੇਰੀ। ਕਰੋਂ ਸੰਭਾਲਨ ਮੈਂ ਤਿਸ ਬੇਰੀ ॥ ੫੨ ॥

ਅਰਥਾਤ—ਅੰਮ੍ਰਿਤਸਰ ਠਿਕਾਣਾ ਹੋਸੀ ਪਰ ਪਤਾ ਕਿਸੇ ਨੂੰ ਨਾ ਲਗਸੀ। ਨਤੀਜਾ—ਸੋ ਜਿਸ ਨੂੰ ਇਨ੍ਹਾਂ ਤੁਕਾਂ ਅਨੁਸਾਰ ਇਓਂ ਕਰਕੇ ਕਹਿ ਦਿਤਾ ਜਾਉ ਕਿ ਇਹ ਹੈ ੫੧ਵਾਂ ਰੂਪ, ਤਾਂ ਉਹ ਮੰਨਣੋ ਯੋਗ ਨਾ ਰਹੁ ਕਿਉਂਕਿ ਸ਼ਰਤ ਇਹ ਹੈ ਕਿ ਉਸ ਨੂੰ ਗਜਾਤ ਵਿਚ ਲਿਆ ਸਕਣਾ ਮੁਸ਼ਕਿ ਨਹੀਂ ਹੋਵੇਗਾ।

(੫) ਸੋ ਸਾਃ ਦੀ ਸਾਖੀ ੭੧ਵੀਂ:—ਰਾਮਦਾਸ ਸਰ ਸੰਗਤੀ ਨਾਵੈ ਸਭਿ ਨਿੱਤ। ਛੇ

ਪਤ ਦੱਸਕੇ ਆਉਣਾ।

੧. ਅੰਮ੍ਰਿਤਸਰ ਦਰਬਾਰ ਸਾਹਿਬ,

[ਬਾਕੀ ਟੂਕ ਵੇਖੋ ਅਗਲੇ ਪੰਨੇ ਦੇ ਹੇਠ]

ਖਪੈ ਰੀ ਪਿੰਘੀ ॥੫੪॥ ਸਭੈ ਸਿਰੰਦੀ[੨] ਨਾਸ਼ ਹੁਇ ਕੁਲ ਮੇਰੀ ਹੁਇ ਨਾਸ਼[੩]। ਜਿਉਂ ਜਾਦਵ ਲੈ ਰੀ ਕ੍ਰਿਸ਼ਨ ਕਾਟੋ ਕੁਲ ਜਿਮ ਘਾਸ[੪] ॥ ੫੫ ॥ ਪੰਚ

[੧]ਦੁਸ਼ ਮੂਰਖ ਤੇ ਕਪਟੀ ਰਾਜੇ (ਮੰਗ ਵਿਚ) ਪਿੰਗਲੇ (ਕਮਜ਼ੋਰ ਹੋਕੇ) ਖਪ ਜਾਣਗੇ। [੨]ਸਿਰਹੰਦ ਦੇ ਵਾਸੀ ਤੁਰਕ। [੩]ਮੇਰੀ ਕੁਲ ਬੀ ਨਾਸ਼ ਹੋ ਜਾਵੇਗੀ। [੪]ਜਿਵੇਂ ਜਾਦਵਾਂ ਨੂੰ ਲੈ ਗਏ ਕ੍ਰਿਸ਼ਨ (ਪ੍ਰਭਾਸ ਤੇ) ਕੁਲ ਨੂੰ ਘਾਹ (ਨਾਲ ਲੜਾ ਲੜਾ ਕੇ) ਕਟਵਾ ਦਿਤਾ। (ਅ) ਤਿਵੇਂ ਮੈਂ ਕੱਟਾਂਗਾ।

ਪਿਛਲੇ ਪੰਨੇ ਦੀ ਬਾਕੀ ਟੂਕ।

ਜੋਜਨ ਗੁਰ ਨਗਰ ਵਸ ਹਮ ਆਵੈਂ ਮਿੱਤ। ਬੈਠ ਦੁਲੀਚੇ ਚਮਰ ਢੁਲ ਸਿਖ ਦਰਸ਼ਨ ਚਿਤ। ਸਿੰਘ ਲਾਖ ਪੰਜ ਏਕਠੇ ਗਜ ਬਾਜ ਸਮੇਤ।

ਪੂ: ਪ੍ਰ: ਪ੍ਰ:,ਦੁ: ਪ,ਅੰਸੂ ਨੰਕ ੩੧:-

ਅੰਸੂ ੩੧–ਪਹਿਲੀਆਂ ਤਿੰਨ ਤੁਕਾਂ ਇਹੋ ਹਨ, ਚੌਥੀ ਹੈ:– ਸਿੰਘ ਲਾਖ ਦਸ ਏਕਠੇ ਗਜ ਬਾਜ ਸਮੇਤ।

ਆਕੇ ਕਲੀਰਾ ਵਿਛਾਕੇ ਦੌਰ ਢੁਲਦੇ ਹੋਠ ਬੈਠਾਂਗੇ, ਪੰਜ ਲੱਖ ਯਾ ਦਸ ਲੱਖ ਸਿੱਖ ਘੋੜੇ ਹਾਥੀਆਂ ਸਣੇ ਨਾਲ ਹੋਸਨ।

੨.ਅੰਮ੍ਰਿਤਸਰ ਤਦੋਂ ਛੇ ਜੋਜਨ=੨੪ ਕੋਹਾਂ ਯਾ ੩੨ਮੀਲਾਂ ਵਿਚ ਹੋਸੀ।

ਵੀਚਾਰ–ਅਜੇਅੰਮ੍ਰਿਤਸਰ ੩੨ਮੀਲ ਵਿਚ ਨਹੀਂ ਹੈ ਤੇ ਦਸਮੇਸ਼ ਜੀ ਤੋਂ ਮਗਰੋਂ ਕੋਈਵਜ਼ਕਤੀ ਅਜੇਦਰਬਾਰ ਸਾਹਿਬ ਆਕੇ ਚਮਰਦੇਠ ਦੁਲੀਚੇਤੇ ਨਹੀਂ ਬੈਠੀ,ਜਿਸ ਨਾਲ ਪ ਯਾ ਦਸ ਲੱਖ ਗਜ ਬਾਜ ਵਾਲੇ ਸਿੰਘ ਹੋਣ।

ਸੰਮਤ ਦਾ ਪਤਾ ਦੇਵੇ ਆਉਂਦਾ।

(੬) ਸੋ ਸਾ: ਦੀ ਸਾਖੀ ੯੨:–ਰਾਮਦਾਸ ਪੁਰ ਜਨਮ ਧਰ ਉੱਨੀ ਸੈ ਕੇ ਮਾਂਹ। ਗੁ: ਪ੍ਰ: ਸੂਰਜ ਵਿਚ ਇਹ ਸਾਖੀ ਲਿਖਦਿਆਂ ਇਹ ਟੂਕ ਨਹੀਂ ਆਈ, ਪਤਾ ਨਹੀਂ ਸੋ ਸਾਖੀ ਵਿਚ ਕਿਸੇ ਮਗਰੋਂ ਪਾਈ ਕਿ ਕਵੀ ਜੀ ਨੇ ਨਹੀਂ ਪਾਈ। ੧੯੦੦ ਵਿਚ ਕਵਿ ਜੀ ਆਪ ਜੀਉਂਦੇ ਸਨ।

ਵੀਚਾਰ–੧੯੦੦ ਸੰਮਤ ਵਿਚਕੋਈ ਵਜ਼ਕਤੀ ਪ੍ਰਸਿੱਧ ਨਹੀਂ ਕਿ ਜਿਸਨੂੰ ਗੁਰੂ ਕਾ ਅਵਤਾਰ ਮੰਨਿਆਗਿਆ ਹੋਵੇ। ਇਸ ਸਾਖੀ ਵਿਚ ਹੋਰ ਪਤੇ ਬੀ ਪੂਰੇ ਨਹੀਂ ਹੋਏ, ਜਿਵੇਂ ਦਿੱਲੀ ਦੇ ਤਖਤ ਤੇ ਬੈਠਣਾ ਆਦਿ।

ਇਹ ਗੁ: ਪ੍ਰ: ਸੂ: ਦੀ ਇਸੇ ਰੁਤ ਦੇ ਵਦਤੇਵਜ ਘਾਤ ਸੋ ਸਾਖੀ ਦੇ ਤਰਜਮੇ ਹਨ ਵਰਨਾਂ ਸ਼੍ਰੀ ਗੁਰ ਨਾ: ਪ੍ਰ: ਤੋਂ ਲੈਕੇ ੧੨ ਰਾਸਾਂ ਤੱਕ ਜਿੱਥੇ ਕਿਤੇ ਸਤਿਗੁਰੂ ਜੀ ਦੇ ਭਵਿੱਖਤ ਜਾਮਿਆਂ ਬਾਬਤ ਬਚਨ ਆਏ ਹਨ ਤਾਂ ਕਵਿ ਜੀ ਨੇ ਦਸ ਜਾਮੇ ਹੀ ਦੱਸੇ ਹਨ, ਇਨ੍ਹਾਂ ਤੋਂ ਵਧੀਕ ਦਾ ਕਿਤੇ ਜ਼ਿਕਰ ਨਹੀਂ।ਜੈਸਾ ਕਿ ਸ਼੍ਰੀ ਗੁ:ਨਾ:ਪ੍ਰ: ਵਿਖੇ ਭਾ: ਮੂਲੇ ਦੇ ਪ੍ਰਸੰਗ ਵਿਚ ਕਿਹਾ ਕਿ ਦਸਮੇਂ ਜਾਮੇਂ ਇਸਦਾ ਉਧਾਰ ਕਰਾਂਗੇ।ਕਿਸੇ ਥਾਂ ਤੇ ਬੀ ਦਸਵੇਂ ਤੋਂ ਬਾਦ ਕਿਸੇ ਹੋਰ ਜਾਮੇਂ ਵਿਚ ਆਕੇ ਕਿਸੇ ਨੂੰ ਉਧਾਰਨ ਦਾ ਜ਼ਿਕਰ ਕਵੀ ਜੀ ਨੇ ਨਹੀਂ ਕੀਤਾ।ਫੇਰ ਜਿੱਥੇ ਮੰਗਲ ਨੰ ਬਰਵਾਰ ਸ਼੍ਰੀ ਗੁ: ਨਾ:ਪ੍ਰ: ਵਿਚ ਹਨ ਅਧਯਾਵਾਂ ਦੇ ਸਿਰਾਂ ਤੇ,ਓਥੇ ੧੦ ਸਤਿਗੁਰੂ ਤੇ ੧੧ਵੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮੰਗਲ ਹੈ। ਕਿਤੇ ਬੀ ਜ਼ਿਕਰ ੧੧ਵੇਂ ਮਨੁੱਖੀ ਜਾਮੇਂ ਦਾ ਕਵੀ ਜੀ ਨੇ ਨਹੀਂ ਕੀਤਾ।

ਸਿੱਖ ਸਰਦਾਰ[੧] ਮਮ ਕੀਨੇ ਕੂਟ ਬਖਾਨ[੨]। ਇਨ ਕੋ ਅਰਥ ਨ ਬੂਝੀਓ' ਮਮ ਹਮ ਸੁਤ ਕਾ ਆਨ[*੩]॥੫੬॥ ਇਤਨੀ ਕਹਿ ਸ਼੍ਰੀ ਪ੍ਰਭੁ ਉਠੇ ਪਰਚੇ ਪਿਖਿਨਿ ਤੁਰੰਗ। ਗਿਨੇ[੪] ਤਬੇਲੇ ਮਹਿੰ ਸਕਲ ਖੁਸ਼ੀ ਭਏ ਮੁਦ ਮੰਗ ॥ ੫੭ ॥ ਪੁਨ ਸ਼੍ਰੀ ਗੁਰ ਲੰਗਰ ਗਏ ਛੱਕਨ ਛਕਾਇ ਪ੍ਰਸਾਦਿ। ਲੌਟੇ ਪੁਨਾ ਪ੍ਰਯੰਕ ਪਰ ਨ੍ਰਿਪ ਧਰੇ ਅਹਿਲਾਦ ॥੫੮॥ ਨਿਜ ਨਿਜ ਡੇਰੇ ਖਾਲਸਾ ਗਯੋ ਮਹਾਂ ਸੁਖ ਪਾਇਕਵਿ ਸੈਤੋਖ ਸਿੰਘ ਬੰਦਨਾ ਕਰੀ ਗੁਰਨਿ ਕੋ ਪਾਇ॥੫੯॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁੱਤੇ 'ਭਵਿੱਖਤ' ਪ੍ਰਸੰਗ ਬਰਨੰ ਨਾਮ ਏਕ ਉੱਤਰ-ਚੱਤ੍ਵਾਰੰਸਤੀ ਅੰਸੂ ॥ ੩੯ ॥

੪੦ [ਨਿੰਗਤ ਨੂੰ ਸ਼ਸਤ੍ਰ ਧਾਰਨ ਦਾ ਹੁਕਮ। ਸਾਲ ਪੱਤ੍ਰ। ਜੋਧਾ ੩ ਪ੍ਰਕਾਰ]।

ਦੋਹਰਾ ॥ †ਇਕ ਦਿਨ ਬੈਠੇ ਸਭਾ ਮਹਿੰ ਸ਼ੀ ਗੋਬਿੰਦ ਸਿੰਘ ਰਾਇ। ਬਿਰਜੋ ਖਾਲਸਾ ਚਹੁੰ ਦਿਸ਼ਨਿ ਯਥਾ ਕੁਬੇਰ ਸੁਹਾਇ॥੧॥ਚੌਪਈ॥ਨਿੱਖਨਿ ਕੋ ਉਪ ਦੇਸ਼ ਬਤਾਵਤਿ। ਜਿਨਤੇ[੫] ਜਨਮ ਮਰਣ ਛੁਟਿ ਜਾਵਤਿ।'ਕ੍ਰਾਤਾ ਸਿੱਖਹੁ[੬]! ਹਿਤ ਕੀ ਸੁਨਹੁ। ਸੱਤਿਨਾਮ ਸਤਿਗੁਰ ਨਿਤ ਭਨਹੁ ॥ ੨ ॥ ਜਿਨ ਤੇ[੭] ਪਾਇ ਪਰਮ ਸੁਖ ਥਿਰਹੁ। ਲਖ ਚਉਰਾਸੀ ਜੂਨ ਨ ਫਿਰਹੁ। ਬਡੇ ਭਾਗ ਮਾਨੁਖ ਤਨ ਪਾਯੋ। ਹਾਨ ਲਾਭ ਜਿਸ ਮੇਂ ਦਰਸਾਯੋ॥੩॥ਮਹਾਂ ਰਤਨ[੮] ਕੋ ਪਾਇ ਨ ਖੋਵਹੁ। ਰਹਿਨ ਸਥਿਰ ਨਹਿੰ[੯] ਨੀਕੇ ਜੋਵਹੁ। ਸਿਮਰਨ ਸ਼੍ਰੀ ਸਤਿਗੁਰ ਸਤਿਨਾਮੁ। ਲਾਹਾ ਨਰ ਤਨ ਕੋ ਅਭਿਰਾਮੁ[੧੦] ॥ ੪ ॥ ਇਸ ਬਿਧਿ ਕਹਤਿ ਹੁਤੇ ਜਿਹ ਸਮੈਂ। ਇਕ ਸਿਖਨੀ ਆਈ ਕਿਧ ਨਮੈਂ[੧੦]।ਥਿਰ ਸਮੀਪ ਹੁਇ ਲਾਗੀ ਰੋਵਨਿ। ਅੱਸ਼ੁਪਾਤ ਤੇ ਬਸਤ੍ਰ ਭਿਗੋਵਨਿ ॥ ੫ ॥ ਸ਼੍ਰੀ ਮੁਖ ਤੇ ਤਬਿ ਬੂਝਨ ਕਰੀ। 'ਕਿਉਂ ਬਿਰਲਾਪਤਿ ਕਨਾ ਦੁਖ ਭਰੀ?' ਪੁਨ ਕਰ ਜੋਰਿ ਉਚਾਰਨਿ ਲਾਗੀ।'ਸੁਨਹੁ ਗੁਰੂ ਜੀ ਮੈਂ ਦੁਖ ਪਾਗੀ॥ ੬॥

[*]...ਸਰਦਾਰ (ਹੋਣਗੇ)। [੨]ਇਹ ਏ ਸ਼ਬਦ ਕਹੀ ਹੈ। [੩](ਤੁਸਾਨੂੰ) ਮੇਰੀ ਤੇ ਮੇਰੇ ਸਪੁੱਤ੍ਰਾਂ ਦੀ ਸਹੁੰ ਹੈ। [੪](ਘੋੜੇ) ਗਿਣੇ। [੫]ਜਿਨ੍ਹਾਂ (ਉਪਦੇਸ਼ਾਂ) ਨਾਲ। [੬]ਹੇ ਭਾਈ ਸਿੱਖੋ। [੭]ਜਿਸ (ਸਿਮਰਨ) ਤੇ। [੮]ਭਾਵ ਮਨੁੱਖਾ ਜਨਮ। [੯]ਇੱਥੇ ਰਹਿਣਾ ਸਦਾ ਨਹੀਂ। [੧੦]ਨਮਸਕ ਰ ਕੀਤੀ। *ਅਪਨੀ ਤੇ ਪੁੱਤ੍ਰਾਂ ਦੀ ਸਹੁੰ ਦੇਕੇ ਵਾਕ ਕਰਨੇ ਸਤਿਗੁਰੂ ਜੀ ਦੇ ਸੁਭਾਵ ਤੇ ਉੱਚਿਤਾ ਦੇ ਵਿਰੁੱਧ ਹਨ। ਏਹ ਗੁਰਵਾਕ ਨਹੀਂ ਹਨ, ਇਹ ਘੜੇ ਹੋਏ ਲਫਜ਼ ਹਨ ਤੇ ਪਿੱਛੇ ਲਿਖੇ ਨੋਟ ਅਨੁਸਾਰ ਪੰਜ ਸਿਖ ਸਰਦਾਰ ਝੰਡਾਸਿੰਘ ਜਮਾਦਾਰ ਖੁਸ਼ਾਲ ਸਿੰਘ ਤੇ ਤੇਜਾ ਸਿੰਘ ਆਦਿਕਾਂ ਵਰਗੇ ਡੋਗਰਾ ਪਾਰਟੀ ਦੇ ਪੱਖੀ ਸਰਦਾਰਾਂ ਵਲ ਇਸ਼ਾਰਾ ਹੈ। ਸਿੱਖਾਂ ਦੇ ਰਾਜ ਦੇ ਅਧਨਾ: ੨ ਵਿਚ ਮ: ਸ਼ੇਰ ਸਿੰਘ ਦੇ ਲਾਹੌਰ ਆਉਣ ਪਰ ਗੁਲਾਬ ਸਿੰਘ ਇਨ੍ਹਾਂ ਸਰਦਾਰਾਂ ਨਾਲ ਮਸ਼ਵਰੇ ਕਰਦਾ ਹੈ।

†ਇਹ ਸੋ ਸਾਖੀ ਦੀ ੬੬ ਵੀਂ ਸਾਖੀ ਹੈ।

ਮਮ ਭਰਤਾ ਦਰਸ਼ਨ ਹਿਤ ਆਯੋ। ਇਤ ਮਰਿ ਗਯੋ ਅਧਿਕ ਦੁਖ ਪਾਯੋ। ਸਾਚੇ ਪਾਤਸ਼ਾਹੁ ਕਨਾ ਕਰੌਂ। ਮੈਂ ਪਰਦੇਸ਼ਨਿ ਅਬਿ ਕਿਤ ਥਿਰੌਂ ॥੭॥ ਨਗਰ ਜਲਾਲਾਵਾਦ ਸੁ ਦੂਰ। ਵਿਧਵਾ ਭਈ ਪਰਜੋ ਦੁਖ ਭੂਰ। ਅਬਿ ਮੇਰਾ ਕੋਇ ਨ ਇਸ ਦੇਸ਼। ਇਸ ਪ੍ਰਕਾਰ ਕੋ ਪਰਜੋ ਕਲੇਸ਼[1] ॥੮॥ ਦੋਹਰਾ ॥ ਹੁਆ ਬਚਨ ਤਬਿ 'ਸੰਗਤੀ![2] ਆਯੁਧ ਬਾਂਧਹੁ ਨਿੱਤ'। ਸੁਣਿਆਂ ਮੰਨਿਆਂ ਥਾਕ ਤਿਨ ਸ਼ਸਤ੍ਰ ਸੰਗਤੀ ਮਿੱਤ[3] ॥੯॥ ਲਛਤੀ ਸੰਗਤਿ ਗੁਰੂ ਕੀ ਸੁਨਿ ਪਿਖਿ ਸਤਿਗੁਰ ਦਯਾਲ। ਵਾਰ ਭਗੌਤੀ ਪਠਨ ਕਰਿ, ਸੰਗਤਿ ਤੁਰਕਨਿ ਸਾਲ[4] ॥੧੦॥ ਸਿੱਖ ਬਡਾਈ ਕਰਤਿ ਆਪ ਸ਼ਸਤ੍ਰ ਕਰੈਂ ਬਹੁ ਜੁੱਧ[5]। ਤੁਰਕਨਿ ਸੋਂ ਵਧਤਾ ਗਯਾ ਸਭਿ ਸੰਗਤ ਕੋ ਕ੍ਰੁੱਧ ॥੧੧। ਵਧਤੀ ਹੋਵੈ ਮਰੈ ਮਾਰ ਕਰੈ ਪਯਾਨਾ ਨਾਕ[6]। ਬਢਨੋ ਹੋਂਸਲੋ ਜਗਤ ਕੋ ਹੋਵਤਿ ਸਿਖ ਗੁਰ ਵਾਕ[6] ॥੧੨॥ ਪ੍ਰੀਤੋ ਪ੍ਰੀਤਾ ਮੀਤੋ ਮੀਤਾ ਲਗੇ ਹੋਨਿ ਤਬਿ ਲੋਗ[7]। ਭਲੇ ਬੁਰੇ ਥਿਦਤੈਂ ਦੁਰੈਂ[8], ਕਹੂੰ ਹਰਖ ਕਹੂੰ ਸੋਗ ॥੧੩॥ ਨਾਮ ਜਪੈਂ ਉਰ ਸ਼ਿਦਕ ਗੁਰ ਹੋਵੈ ਅਧਿਕ ਪ੍ਰਸਾਦਿ। ਸ਼੍ਰੀਗੁਰ ਕੇ ਪਾਇਨ ਪਰੈਂ ਮੇਟੈਂ ਜਗਤ ਬਿਖਾਦ ॥੧੪॥ ਸਾਲਪੱਤ੍ਰ ਸਤਿਗੁਰੂ ਜੀ ਸਿੱਖਨਿ ਦੇਤਿ ਅਨਾਇ। ਜ਼ਖਮ ਮਿਟੈ ਘਾਇਲ ਖਰੋ[9] ਇਹ ਬਿਧਿ ਦਈ ਬਤਾਇ ॥ ੧੫ ॥ ਸ਼ਾਹ ਸਿਕੰਦਰ ਰੂਮ ਕਾ ਆਯੋ ਵਿਚ ਪੰਜਾਬ[10]। ਤਿਨ ਘਰ ਇਲਮੀ ਤਬਕ ਕੋ ਤਾਲਬ ਕੀਨ ਸ਼ਿਤਾਬ[11] ॥ ੧੬ ॥ ਬਿੱਦਜਾ ਤਿਸ ਕੇ ਸਦਨ ਇਹ[12], ਬੀਤੇ ਬਰਖ

[1]ਹੇ ਸੰਗਤ! [2]ਸਿੰਗਤ ਨੇ ਸ਼ਸਤ੍ਰ ਮਿੱਤਰਾਂ ਵਾਂਗ ਦੱਖੇ ਭਾਵ ਧਾਰੇ। [3]ਪਾਠ ਕਰਦੀ ਹੈ ਸਿੰਗਤ ਤੇ ਤੁਰਕਾਂ ਨੂੰ ਸੱਲਦੀ ਹੈ। [4]ਸਿੱਖ ਆਪਣੇ ਸ਼ਸਤ੍ਰਾਂ ਦੀ ਬਡਾਈ ਕਰਦੇ ਤੇ ਸ਼ਸਤ੍ਰਾਂ ਨਾਲ ਜੁੱਧ ਬਹੁਤ ਕਰਦੇ ਹਨ। (ਅ) ਜੋ ਸਿਖ ਸ਼ਸਤ੍ਰ ਧਾਰ ਕੇ ਬਹੁਤ ਜੁੱਧ ਕਰਦਾ ਹੈ (ਉਸ) ਸਿੱਖ ਦੀ ਵਡਿਆਈ (ਗੁਰੂ ਜੀ) ਆਪ ਕਰਦੇ ਹਨ। [5]ਜਿੱਥੇ (ਤੁਰਕਾਂ ਵਲੋਂ) ਵਧੀਕੀ ਹੋਵੇ, (ਸਿੱਖ) ਮਰਨ ਮਾਰਨ ਨੂੰ ਜਾ ਪੈਣ, (ਯਾ ਜਿੱਤ ਲੈਣ ਯਾ) ਸ਼ਹੀਦ ਹੋ ਜਾਣ। [ਪਿਆਨਾ-ਨਾਕ=ਮੁਰਗ ਜਾਣਾ, ਸ਼ਹੀਦ ਹੋਣਾ]। [6]ਗੁਰਵਾਕ (ਮੰਨਕੇ) ਸਿੱਖ ਹੋਣ ਲਗ ਪਏ। [7]ਦੋਸਤ ਤੋਂ ਦੋਸਤ ਮਿੱਤ੍ਰ ਤੋਂ ਮਿੱਤ੍ਰ ਲੋਕੀ (ਇਕ ਦੂਜੇ ਦੇ ਉਪਦੇਸ਼ ਨਾਲ) (ਸਿੱਖ) ਹੋਣ ਲਗੇ। [8]ਭਲੇ ਪ੍ਰਗਟ ਹੋਣ ਲੱਗੇ ਤੇ ਬੁਰੇ ਲੁਕਣ ਲੱਗ ਪਏ। [9]ਬਹੁਤ ਘਾਇਲਾਂ (ਦਾ ਵੀ)। [10]ਸ਼ਾਹ ਸਿਕੰਦਰ (ਨਾਮੇ ਇਕ ਹਕੀਮ ਰੂਮ) ਦੇਸ਼ ਦਾ ਪੰਜਾਬ ਵਿਚ ਆਇਆ ਸੀ। [11]ਉਸ ਦੇ ਪਾਸ ਚਕਿਤਸਾ ਦਾ ਇਲਮ ਸੀ (ਜਿਸ ਨੂੰ ਮੰਗਣ ਵਾਸਤੇ) ਤਾਲਬ (=ਚਿਦਨਾਰਥੀਆਂ) ਨੇ ਫੇਰੀ ਕੀਤੀ। [ਅ:, ਤੱਬ=ਚਕਿਤਸਾ, ਜਾਣੂ। 'ਇਲਮਿ ਤੱਬ' ਨੂੰ ਕਵੀ ਜੀ ਨੇ ਇਲਮੀ ਤਬਕ ਲਿਖਣਾ ਜਾਪਦਾ ਹੈ। ਤਾਲਿਬ=ਮੰਗਣ ਵਾਲਾ, ਚਿਦਿਆਰਥੀ]। [12]ਉਸਦੇ ਘਰ ਇਹ ਚਿਦਜਾ (ਸਾਲਪੱਤ੍ਰ) ਦੀ ਹੈਸੀ।

ਪਚਾਸ। ਲੁਦਕ ਨਗਰ ਮਹਿ ਬਾਸ ਹੈ[1], ਸੱਤ ਵਸਤ ਚਹਿ ਤਾਸ[2] ॥੧੭॥ [3]ਰਹੀ ਬਰਖ ਬਧ ਮਿਲਨੋ ਤਬਿ ਸਰਗੁਵਾਲ ਕੇ ਸਾਥ।ਬਰਖ ਰਹਨੋ ਮਰਨੇ ਸਮੈ ਦੀਨਸ ਬਿੱਦਯਾ ਪਾਥ[3] ॥੧੮॥ *ਤਹਿੰ ਤੇ ਬਿੱਦਯਾ ਗੁਰੂ ਘਰਿ ਸਾਲ-ਪੱਤ੍ਰ ਕੀ ਆਇ†। ਕੈਸੋ ਘਾਇਲ ਵਡੋ ਹੁਇ ਲਰੋ ਤਾਂਹਿ ਸੁਖ ਪਾਇ' ॥੧੯॥ ਸਿਖਲੀ ਮਸਤਕ ਟੇਕਿ ਕੈ ਪਾਇ ਕਾਮਨਾ ਜਾਚਿ। ਗਈ ਆਪਨੇ ਦੇਸ਼ ਕੋ ਜਪਤਿ ,ਰਹੀ ਗੁਰ ਸਾਚ ॥ ੨੦ ॥ ਨਿਤਪ੍ਰਤਿ ਗੁਰ ਉਪਦੇਸ਼ਹੀਂ ਸੁਖ ਸਾਧਨ ਕੋ ਮੁੱਖਸ[4]। ਸੁਗਮ ਪਾਇ ਕੱਲਯਾਣ ਕੋ ਕਰਹਿਂ ਨਿਵਾਰਨ ਦੁੱਖ[5]॥੨੧॥ਸੁਖਮ ਮਤ ਨਹਿਂ ਪਢਨ ਮਹਿਂ ਤਿਮਹੀ ਸ਼੍ਰਵਨ ਮਝਾਰ।ਕਰਨ ਜੋਗ ਤਿਨ ਪ੍ਰਤਿ ਕਹੈਂ[6]ਸੁਰ ਪੁਰਿ ਬਸਹਿਂ ਜੁਝਾਰ॥੨੨॥[7]ਪੀਠ ਦੇਨਿ ਕਰਿ ਪ੍ਰਾਨ ਪ੍ਰਿਯ ਕਾਤੁਰ ਸ਼ੁਭ ਮਤਿ ਹੀਨ। ਆਪ ਪਲਾਵੈ ਅਪਰ ਕੈ ਧੀਰਜ ਕਰਤਾ ਛੀਨ[8] ॥੨੩॥ ਥਹੁ ਪਾਪਨਿ ਫਲ ਭੋਗਤਾ ਪਰੈ ਨਰਕ ਮਹਿਂ ਸੋਇ। ਪਾਇ ਭਾਂਜ ਨਿਜ ਭਾਜਕੈ ਧਰਮ ਪ੍ਰਹਾਰੀ ਹੋਇ[9] ॥੨੪॥ ਜੰਗ ਵਿਖੈ ਨਹਿਂ ਪੈਗ ਲਿਹੁ ਪੈਗ ਜਿ ਰਹੈ ਪਿਛਾਰ[10]। ਯੋਧਾ ਅੱਗੂ ਵਧੈ ਅਧਿਕ ਨਿਰਭੈ ਧੀਰਜ ਧਾਰਿ।੨੫॥ਉੱਤਮ ਮੱਧਮ ਅਧਮ ਹੈਂ ਜੋਧਾਤੀਨ ਪ੍ਰਕਾਰ।[11]ਅਭ੍ਯਾਸੀ ਸ਼ਸਤ੍ਰਨਿ ਹਤਨਿ ਨਿਤ ਪ੍ਰਤਿ ਬਾਰੰਬਾਰ ॥ ੨੬ ॥ ਟਿਕੈ ਜੰਗ ਲਰਤਾ ਰਹੈ, ਬਾਮ ਦਾਹਨੇ ਹੋਇ। [10]ਸਨਮੁਖ ਹਤੈ ਕਿ ਹੋਲ ਮਹਿਂ ਸ਼ਤ੍ਰੂ ਬਿਨਾਸੈ ਜੋਇ[10] ॥ ੨੭ ॥ [11]ਟਿਕੈ ਜੰਗ ਮਹਿਂ ਅੱਗੂ ਵਧਿ ਮਾਰਹਿ ਰਿਪੁ ਕੋ ਧਾਇ।

---

[1]ਉਹ ਲੁਧਿਆਨੇ ਸ਼ਹਿਰ ਵਿਚ ੫੦ ਵਰ੍ਹੇ ਰਿਹਾ। [2](ਪਰ) ਉਸ ਨੂੰ ਸੱਤ ਵਸਤੂ=(ਪ੍ਰਮਾਰਥ ਪ੍ਰਾਪਤੀ) ਦੀ ਲੋੜ ਸੀ। [3]ਜਾਂਉਸ ਦੀ ਉਮਰ ਇਕ ਸਾਲ ਰਹਿ ਗਈ ਤਾਂ ਓਹ ਰਕਾਲਸਰ ਤੇ ਗੁਰੂ ਜੀ ਨਾਲ ਆ ਮਿਲਿਆ ਵਰ੍ਹਾ ਦਿਨ ਓਹ (ਗੁਰੂ ਜੀ ਨਾਲ) ਰਿਹਾ, ਮਰਨ ਵੇਲੇ ਉਸਨੇ ਇਸ ਵਿਦਯਾ ਦਾ ਰਸਤਾ ਦੱਸ ਦਿੱਤਾ। ਪਰੰਤੂ ਕਵਿ ਜੀ ਰਕਾਲ ਸਰ ਤੋਂ ਪਹਿਲੇ ਜੁੱਧਾਂ ਵਿਚ ਸਾਲ-ਪੱਤ੍ਰ ਦੇ ਵਰਤੀਣ ਦਾ ਪਤਾ ਦੇ ਆਏ ਹਨ ਵੇਖੋ ਰੁਤ ੪ ਦੇ ਅੰਸੂ ੧੬ ਅੰਕ ੨੬ ਤੇ ਅੰਸੂ ੧੯ ਦੇ ਅੰਕ ੯ ਤੇ ੧੦। [4]ਮੁੱਖਸ ਸਾਧਨ ਸੁਖ ਦੇ। [5](ਜਿਨ੍ਹਾਂ ਨਾਲ ਸਿੱਖ ਆਪਣੇ)ਦੁੱਖ ਦੂਰ ਕਰਕੇ ਕਲਯਾਨ ਮੋਖੇ ਪਾ ਲੈਣ। [6]ਪ੍ਰਾਣ ਪਿਆਰੇ ਕਰਕੇ ਪਿੱਠ ਦੇਕੇ ਉਹ ਜੋ ਕਾਇਰ ਸੂਰ ਵੱਧੀ ਤੋਂ ਖਾਲੀ ਹਨ, ਆਪ ਭੱਜ ਉਠਦੇ ਹਨ ਤੇ ਦੂਜਿਆਂ ਦੇ ਧੀਰਜ ਨੂੰ ਨਾਸ਼ ਕਰਦੇ ਹਨ। [7]ਆਪ ਭੱਜਕੇ (ਸਾਥੀ ਸੈਨਾ ਨੂੰ) ਭਾਜੜ ਪਾਉਂਦਾ ਹੈ ਉਹ ਧਰਮ ਦਾ ਨਾਸ਼ ਕਰਤਾ ਹੈ। [8]ਜੋ ਪੈਰ ਭੱਜਕੇ ਪਿਛੇ ਰਹੇ ਉਸ ਨੂੰ ਜੰਗ ਵਿਚ ਨਾਲ ਹੀ ਨਾ ਲਓ। [9]ਅਧਮ ਦੇ ਲੱਛਣ ਚੌਥੇ। [10]ਸਨਮੁੱਖ ਆਏ ਨੂੰ ਯਾ ਹੌਲੇ ਵਿਚ ਜੋ ਵੈਰੀ ਨੂੰ ਮਾਰੇ। [11]ਮੱਧਮ ਦੇ ਲੱਛਣ ਚਲੇ।

*ਇਸ ਸਾਖੀ ਵੀ ੬੬ ਵੀਂ ਸਾਖੀ ਇਥੇ ਮੁੱਕ ਜਾਂਦੀ ਹੈ ਅੱਗੇ ਕਵਜੋਕਤੀ ਵੱਲੀ ਹੈ। †ਸਾਲ ਪੱਤ੍ਰ ਮਾਤ੍ਰ ਲਾਉਣ ਦੀ ਵਿਦਯਾ ਤੋਂ ਮੁਰਾਦ ਨਹੀਂ ਕਿਉਂਕਿ ਵਰਤਦੇ ਤਾਂ ਪਹਿਲੋਂ ਵੀ ਸੇ, ਪਰ ਸਾਲ ਪੱਤ੍ਰ ਨੂੰ ਕਿਸੇ ਖਾਸ ਵਿਧੀ ਨਾਲ ਤਿਆਰ ਕਰਕੇ ਲਾਉਣ ਤੋਂ ਮੁਰਾਦ ਜਾਪਦੀ ਹੈ।

ਮੱਧਮ ਜੋਧਾ ਜਾਨੀਏ ਪਰ ਦਲ ਦੇਇ ਚਲਾਇ[1]॥੨੮॥[2]ਭਾਜਨੋ ਪਰ ਦਲ ਦੇਖਿਕੈ ਦੇ ਧ੍ਰਿਤ ਸਭਿਨਿ ਹਟਾਇ[3]। ਫਿਰੈ ਆਪ ਰਿਪੁ ਸਮੁਖ ਹੱਤਿ ਉੱਤਮ ਲਖਹੁ ਸੁਭਾਇ ॥੨੯॥ ਦਲ ਪਲਾਇ ਧਰਿ ਤ੍ਰਾਸ ਕੋ ਟਿਕਹਿ ਨ ਪਾਇ ਜਮਾਇ[4]। ਦੁਸ਼ਤਰ ਤਿਨਹੁੰ ਬਹੋਰਨਾ ਜਿਮ ਜਲ ਹੜ ਕੋ ਜਾਇ ॥੩੦॥ ਮ੍ਰਿਗ ਗਨ ਥੰਭੈ ਨ ਭਾਜਤੇ ਤਿਮ ਪਲਾਇਬੋ ਜੰਗ[5]॥ਤਬਿ ਧੀਰਜ ਧਰਿ ਹੁਇ ਖਰੋ ਜਿਮ ਰਣ ਥੰਭ ਨਿਸੰਗ ॥ ੩੧ ॥ ਕਰਹਿ ਵਾਰ ਤਬਿ ਆਪਨੇ,ਰਿਪੁਤੇ ਸਹਿਕੈ ਅੰਗ।ਖਰੇ ਕਰੇ ਭਟ ਸੰਗ ਕੈ ਰੋਕਹਿ ਸ਼ਤ੍ਰੂੰਨ ਜੰਗ[6] ॥ ੩੨ ॥ ਭਏ ਪਲਾਇਨ ਬੀਰ ਜੋ ਜੋ ਰੋਕਹਿ ਧਰਿ ਧੀਰ*। ਫਲ ਪ੍ਰਾਪਤਿ ਅਸੁਮੇਧ ਕੋ ਉੱਤਮ ਸੂਰ ਅਭੀਰ[7] ॥ ੩੩ ॥ ਸੁਭਟਨਿ ਤੇ ਪਰਵਾਰਿਓ[8] ਮਾਰਹਿ ਸਹਹਿ ਪ੍ਰਹਾਰ। ਪਹੁੰਚੈ ਅਛੈ ਸੁ ਲੋਕ[9] ਮਹਿੰ ਤਨ ਕਲੰਕ ਸਭਿ ਡਾਰਿ॥੩੪॥ਕਹੈ ਕਲੀਵ ਨ ਬਾਕ ਕੋ[10], ਬਯਾਕੁਲ ਹੋਇ ਨ ਜੋਇ।ਅਸਤ੍ਰ ਸ਼ਸਤ੍ਰ ਕੋ ਨਹਿੰ ਗਨਹਿ ਮਾਰਨ ਮਹਿੰ ਰਿਸ ਹੋਇ† ॥ ੩੫ ॥ ਮਰਨ ਬਿਖੈ ਨਿਸ਼ਚੈ ਜਿਸੈ ਰਣ ਪ੍ਰਿਥ ਧੀਰ ਸਮੇਤ। ਪਸਾਰੇ ਕਰੈ ਨ ਪ੍ਰਾਨ ਕੋ ਲਰੈ ਧਰਮ ਕੇ ਹੇਤ ॥ ੩੬ ॥ ਚਮੂ ਬ੍ਰਹ ਕੇ ਅੱਗ ਮੈਂ[11] ਠਹਿਰਾਵੈ ਬਰ ਬੀਰ। ਹੁਇ ਜੋਧਾ ਇਕ ਜੋਰ ਕੇ ਬਿਚਤੇ‡ਭਜੈ ਨ ਭੀਰ[12]॥੩੭॥ਮੁਖਲੱਛਨ ਇਹ ਜੀਤ ਕੋ, ਹਿਯੇ ਹਰਖ ਭਟ ਹੋਇ[13]। ਹਤੈ ਸ਼ੱਤ੍ਰੂ ਕੋ ਜੰਗ ਮਹਿੰ ਯਹੈ ਚਹੈ ਸਭਿ ਕੋਇ॥ ੩੮ ॥[14]ਬਾਯੁ ਪ੍ਰਿਸ਼ਟਿ, ਰਵਿ ਪਿਸ਼ੱਟ ਪਰ, ਘਨ ਭੀ ਹੁਇ ਪਸ਼ਚਾਤ। ਪੀਛੇ ਬੋਲ ਬਿਹੰਗ ਹੁਇ ਲਖੈ ਜੀਤ ਕੀ ਬਾਤ ॥੩੯॥ ਬਧ ਬਾਕੀ ਜਾਵਦ ਅਹੈ ਮਰੈ ਨਹੀਂ ਕਿਸ ਥਾਂਇ। ਪੂਰ ਆਰਬਲ ਹੋਨਿ ਤੇ ਬਚਹਿ ਨ ਕੋਟ ਉਪਾਇ॥੪੦॥ ਇਮ ਲਖਿ ਕੈ ਧੀਰਜ ਧਰੈ ਪਰ ਦਲ ਕਰੈ ਬਿਨਾਸ਼। ਜੀਤੇ§ਧਨ ਜਸ ਪ੍ਰਾਪਤੀ, ਮਰੈ ਸੁਰਗ ਮਹਿੰ ਬਾਸ ॥੪੧॥ ਸ਼ਸਤ੍ਰਨਿ ਮਹਿੰ

---

[1]ਫੇਰੀ ਦਲ ਨੂੰ ਭਜਾ ਦੇਵੇ। [2]ਉੱਤਮ ਦੇ ਲੱਛਣ ਚੱਲੇ। [3]ਧੀਰਜ ਦੇਕੇ ਭਜਦਿਆਂ ਨੂੰ ਮੋੜ ਲਵੇ। [4]ਜਦੋਂ ਫੌਜ ਡਰਕੇ ਉਠ ਭੱਜੇ ਤੇ ਪੈਰ ਜਮਾਕੇ ਟਿਕ ਨਾ ਸਕੇ। [5]ਜੰਗ ਵਿਚੋਂ ਨੱਸਣਾ (ਐਸਾ)ਹੈ।[6]ਨਾਲਦੇ ਸੂਰਮਿਆਂ ਨੂੰ ਖੜੇ ਰਖੇ ਤੇ ਵੈਰੀਆਂ ਨੂੰ ਜੰਗ ਵਿਚ ਰੋਕੇ। [7]ਨਿਰਭੈ।ਬਹਾਦਰ। [8]ਘੇਰ੍ਹਿਆ ਹੋਇਆ। [9]ਨਾਸ਼ ਰਹਿਤ ਲੋਕ।(੧੦) ਚੰਗੇ ਲੋਕ ਵਿਚ। [10]ਕਾਇਰ ਵਾਕ ਜੋ ਨਾਂ ਕਹੇ। [11]ਸਾਰੀ ਸੈਨਾ ਦੇ ਠਾਠ ਅੱਗੇ। [12]ਇਕ ਜੋੜ ਦੇ ਜੋਧਾ ਹੋਣ ਉਨ੍ਹਾਂ ਵਿਚੋਂ ਕਾਇਰ ਹੋਕੇ ਕੋਈ ਨਾਂ ਭੱਜਣ ਵਾਲਾ ਹੋਵੇ। [13]ਸੂਰਮੇ ਦੇ ਦਿਲ ਵਿਚ ਉਤਸਾਹ ਹੋਵੇ। [14]ਇਥੋਂ ਜੈ ਦੇ ਸ਼ਗਨ ਦੱਸੇ।

*ਪਾਃ—ਕੋ ਰੋਕਹਿ ਧਰ ਧੀਰ। †ਪਾਃ—ਮਾਰਨ ਮਰਹਿ ਸੁ ਹੋਇ।
‡ਪਾਃ—ਭੈ। §ਪਾਃ—ਜੋ ਤੇ।

ਕਰਿ ਪ੍ਰੇਮ ਕੋ ਨਿਤ ਲੇ ਸਾਰ ਸੰਭਾਲ। ਨਿਰਮਲ ਕਰਿ ਧਰਿ ਕਰ ਬਿਖੈ[1], ਅਰਪਹਿ ਪੁਸ਼ਪਨਿ ਮਾਲ ॥੪੨॥ ਧੂਪ ਧੁਪਾਇ, ਚੰਦਨ ਚਰਚਿ[2], ਸੌਰਭ[3] ਅਰਪਿ* ਚਢਾਇ। ਧਾਰੈ ਆਦਰ ਸਹਿਤ ਭਟ ਰਾਖੈ ਅੰਗ ਲਗਾਇ॥੪੩॥ [4]ਪ੍ਰਥਮ ਟਿਕਾਵਹਿ ਹਾਥ ਨਿਜ ਅਨਿਕ ਗੁਲੇਲੇ ਮਾਰਿ[5]।ਪੁਨਧਨੁਖੈਂਚਨਿ ਕੇ ਬਿਖੈ[6] ਨਿਤ ਹੀ ਜਤਨ ਸੰਭਾਰਿ॥ ੪੪ ॥ ਹਾਥ ਸਿਕੈਧੈ ਸਮ ਕਰੈ ਨਿਸ਼ਚਲ ਨੈਨ ਸਮੇਤ[7]। ਦ੍ਰਿਸ਼ਟ ਮੁਸ਼ਟ ਤੇ ਲੱਛ ਕੋ ਛਾਦਹਿ ਇਕਤਾ ਲੇਤ[8] ॥ ੪੫ ॥ ਦ੍ਰਿਸ਼ਟਿ[9], ਮੁਸ਼ਟ[10], ਮਨ, ਲੱਛ[11] ਜਬਿ ਇਕ ਸੰਗਤ ਕੋ ਪਾਇੰ[12]।ਨਹਿੰਚੂਕਹਿ ਸੋ ਹਤਨਿਤੇ[13] ਇਮ ਅੱਭਯਾਸ ਕਮਾਇ॥੪੬॥ਬਾਮ ਮੁਸ਼ਟ ਧਨੁ ਪਰ ਟਿਕੀ[14] ਤਥਾ ਤੁਪਕ ਕੇ ਸਾਥ। ਬਲ ਪਰ[15] ਨਿਹਚਲ ਹੋਤਿ ਹੈ ਨਹਿੰ ਡੋਲਹਿ ਪੁਨ ਹਾਥ॥੪੭॥[16]ਦੀਦਮਾਨ,ਮਨ,ਦ੍ਰਿਸ਼ਟ, ਲੱਛ ਮੱਖੀ ਜੁਤ ਸਭਿ ਸੋਇਪੰਚਹੁੰ ਜੋ ਇਕ ਸੂਤ ਹੈਂ ਹਤਯੋ ਬਚੈ ਨਹਿੰ ਕੋਇ[17] ॥ ੪੮ ॥ ਨਿਤ ਅੱਭਯਾਸਹਿ, ਕਰ ਟਿਕਹਿ ਮਿਲਯੋ ਰਹੈ ਤਿਨ ਸੰਗ। ਸੋ ਆਯੁਧ ਭਟ ਹਾਥ ਕੋ ਕਯੋਂ ਨ ਕਾਜ ਦੇ ਜੰਗ ॥ ੪੯ ॥ ਸਿਰ ਤਰ ਰਖਹਿ ਨ ਸ਼ਸਤ੍ਰ ਕੋ ਅਦਬ ਸਹਿਤ ਧਰਿ ਪਾਸ। ਅੰਗ ਸੰਗ ਲਾਯੋ ਰਹੈ ਕਰਹੁ ਨ ਰਿਪੁ ਬਿਸਵਾਸ' ॥ ੫੦ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੂੰਚਮ ਦੁਤੇ 'ਸ਼ਸਤ੍ਰ ਅੱਭਯਾਸ' ਪ੍ਰਸੰਗ ਬਰਨਨੰ ਨਾਮ ਚੱਤ੍ਵਾਰਿੰਸਤੀ ਅੰਸੂ ॥ ੪੦ ॥

੪੧. [ਭਾਈ ਦਯਾ ਸਿੰਘ ਵਲੋਂ ਕਰਮ ਨਿਰਣਯ]।

ਦੋਹਰਾ ॥ ਨਿਤ ਪ੍ਰਤਿ ਬੈਠਹਿੰ ਸਿੰਘ ਢਿਗ ਰਹਿਣੀ ਰਹਤਿ ਬਤਾਇ। ਭਗਤ ਗ੍ਯਾਨ ਕੀ ਬਾਰਤਾ ਸੁਨਹਿੰ ਸਦਾ ਚਿਤ ਲਾਇ॥ ੧ ॥ ਚੌਪਈ ॥

[1]ਸ਼ਸਤ੍ਰ ਨੂੰ) ਨਿਰਮਲ ਕਰਕੇ ਹੱਥ ਵਿਚ ਪਕੜੇ। (ਅ) ਨਿਰਮਲ ਦੱਥਾਂ ਵਿਚ ਧਾਰਨ ਕਰਕੇ (ਸ਼ਸਤ੍ਰ ਨੂੰ)। [2]ਛਿੜਕੇ। [3]ਸੁਗੰਧੀ। [4]ਧਨੁਖ ਚਲਾਉਣ ਦਾ ਵੱਲ ਪੂਰਿਆ। [5]ਗੁਲੇਲੇ ਮਾਰ ਮਾਰਕੇ ਹੱਥ ਟਿਕਾਵੇ (ਨਿਸ਼ਾਨੇ ਮਾਰਨ ਤੇ)। [6]ਕਮਾਨ ਖਿੱਚਣ ਵਿਚ। [7]ਹੱਥ ਮੋਢੇ ਦੇ ਬਰਾਬਰ ਕਰਕੇ ਨੈਣਾਂ ਸਣੇਂ ਟਿਕਾਵੇ। [8]ਭਾਵ ਇਹ ਕਿ ਨਜ਼ਰ ਨੂੰ ਮੁੱਠ ਦੀ ਸੇਧ ਤੇ ਦੱਖਕੇ ਨਿਸ਼ਾਨੇ ਨਾਲ ਐਸੀ ਏਕਤਾ (ਸਿਧਾਈ) ਕਰੇ ਕਿ ਲੱਛ ਮੁੱਠ ਦੇ ਐਨ ਉਤਲੇ ਪਵੇ। [9]ਨਜ਼ਰ। [10]ਮੁੱਠ। [11]ਨਿਸ਼ਾਨਾ। [12]ਇਕ ਸੇਧ ਵਿਚ ਆ ਜਾਣ। [13]ਉੱਭਣ ਤੋਂ। [14]ਦੂਣ ਬੰਦੂਕ ਚੱਲੀ ਹੈ। [15]ਬਲ ਨਾਲ। [16]ਦੀਦਮਾਨ (=ਛੇਕ) ਜਿਸ ਵਿਚੋਂ ਬੰਦੂਕ ਦੀ ਸੇਧ ਲੈਂਦੇ ਸਨ, ਮਨ (ਅੰਦਰੋਂ ਦੇਖਣਹਾਰਾ), ਦ੍ਰਿਸ਼ਟੀ (ਨਜ਼ਰ), ਨਿਸ਼ਾਨਾ (=ਜਿਸ ਨੂੰ ਮਾਰਨਾ ਹੈ), ਮੱਖੀ (ਜੋ ਬੰਦੂਕ ਉਤੇ ਹੁੰਦੀ ਹੈ), ਜੇ ਏਹੋ ਪੰਜੇ ਇਕ ਸੇਧ ਵਿਚ ਹੋਣਗੇ ਤਾਂ (ਬੰਦੂਕ) ਚਲਾਈ ਦੇ ਅੱਗੇ ਕੋਈ ਨਹੀਂ ਬਚੇਗਾ। [ਮੱਖੀ=ਬੰਦੂਕ ਉਤੇ ਸੇਧ ਬੰਨ੍ਹਣ ਲਈ ਲਾਇਆ ਇਕ ਨਿਸ਼ਾਨ। ਦੀਦਮਾਨ=ਬੰਦੂਕ ਦੀ ਸ਼ਿਸਤ ਲੈਣ ਦਾ ਛੇਕ]।

*ਪਾ:—ਆਪ।

ਸਭਿ ਸਿੱਖਨ ਬੂਝੋ ਕਰ ਜੋਰਿ। 'ਪ੍ਰਾਨੀ ਕਰਮ ਭੰਧ ਪਰ ਘੋਰ[1]। ਤਿਨ ਕੋ[2] ਨਿਰਨਾ ਕਰਹੁ ਸੁਨਾਵਨ। ਜਿਸ ਕੋ ਜਾਨਹਿ ਕਰਹਿ ਬਚਾਵਨ[3]॥ ੨॥ ਸ਼੍ਰੀ ਮੁਖ ਤੇ ਸਭਿਹੂੰਨਿ ਉਚਾਰਾ। 'ਦਇਆ ਸਿੰਘ ਮਮ ਰੂਪ ਉਦਾਰਾ। ਕਰਹੁ ਪ੍ਰਸ਼ਨ ਜੋ ਤਿਕ ਰੁਚਿ ਹੋਇ। ਉੱਤਰ ਕਹੈ ਸਕਲ ਹੀ ਸੋਇ[4]॥੩॥ ਇਮ ਕਹਿਕੈ ਗੁਰ ਅੰਤਰ ਗਏ। ਅਪਰ ਸਰਬ ਤਹਿੰ ਬੈਠਤਿ ਭਏ। ਨਿਰਨੈ ਕਰਨ ਬਿਖੈ ਚਿਤ ਦਯੋ। ਦਯਾ ਸਿੰਘ ਤਬਿ ਬੋਲਤਿ ਭਯੋ:—॥੪॥ 'ਸਰਬ ਪ੍ਰਕਾਰ ਗੁਰੂ ਸਰਬੱਗ੍ਯ। ਹਮ ਤਿਨ ਅੱਗੂ ਕਹਾਂ ਅਲਪੱਗ੍ਯ।ਤਿਮ ਬੋਲੌਂ ਮੈਂ ਜਥਾ ਬੁਲਾਵੈਂ। ਨਰ ਪੁਤਲੀ ਕੋ ਜਥਾ ਨਚਾਵੈਂ॥੫॥ ਸੋਊ ਨਿਜ ਮੁਖ ਬੋਲਿ ਸੁਨਾਵਹਿਂ। ਲੋਕ ਲਖਹਿਂ ਪੁਤਲੀ ਸੁ ਅਲਾਵਹਿ। ਪੂਰਬ ਸੰਜਹ ਕਰਮ ਕੀ ਗਾਥਾ।ਨਰਕ ਸੁਰਗ ਹੁਇ ਜਿਨ ਫਲ ਸਾਥਾ॥੬॥ਤੀਨ ਬਿਧਿਨਿ ਕੋ ਕਰਮ ਪਛਾਨ। ਸੰਚਤਿ, ਪਰਾਲਬਧ, ਕਿਰੇਮਾਨ[5]। ਤਰਕਜ਼ ਅੰਤਹਕਰਨ ਮਝਾਰ[6]। ਤ੍ਰੈ ਬਿਧਿ ਬਾਣ ਸਿ ਬਸਿਬੋਹਾਰ[7]॥ ੭॥ ਚੇਤਨ ਆਤਮ ਛਾਯਾ ਜੋਇ[8]। ਪ੍ਰਤਿਬਿੰਬਤਿ ਅੰਤਹਕਰਣ ਹੋਇ[9]। ਅਰੁ ਅੱਗ੍ਯਾਨ ਅੰਸ ਕੋ ਸਹਿਤ[10]। ਤਿਸ ਮਹਿਂ ਕਰਮ ਬੀਜ ਗਨ ਰਹਤਿ[11]॥ ੮॥ਅੰਤਹਕਰਨਆਪ ਜਬ ਅਹੈ।ਜਬਿਲੌਸੱਤਾ ਚਿੱਤੈਨ ਨ ਲਹੈ[12]।ਤਬਿਲੌ ਕਰਮ ਧਰਣ ਸਮਰਥ ਨਹਿੰ[13]। ਚੇਤਨ ਛਾਇਆ ਤੇ ਸਮਰਥ ਲਹਿ[14]। ॥੯॥ਅੰਤਹਕਰਣ ਅਹੈ ਮਨ ਜੋਇ[15]।ਜਬਿ ਅੱਗ੍ਯਾਨ ਸਮੇਤੈ ਹੋਇ। ਤਬਿ ਸਮਰੱਥ ਕਰਮ ਧਰਿ ਸਾਰੇ[16]। ਬਿਨ ਅੱਗ੍ਯਾਨ ਕਰਮ ਨਹਿੰ ਧਾਰੇ॥ ੧੦॥ ਦੋਹਰਾ॥ ਅੰਤਹਕਰਣ, ਅੱਗ੍ਯਾਨ ਦ੍ਵੈ, ਚੇਤਨ ਆਤਮ ਤੀਨ। ਹ੍ਵੈ

[1]ਪ੍ਰਾਣੀ ਭਯਾਨਕ ਕਰਮਾਂ ਦੇ ਭੰਧਨਾਂ ਵਿਚ ਪਿਆ ਹੈ। [2]ਭਾਵ ਕਰਮਾਂ ਦਾ। [3]ਜਿਸ (ਕਰਮਾਂ ਦੇ ਨਿਰਨੇ) ਦੇ ਸਾਧਨ ਤੇ (ਪ੍ਰਾਣੀ ਆਪਣੇ ਆਤਮਾ) ਨੂੰ ਬਚਾਵਣਾ ਕਰੇ। [4]ਸੋਇ=ਦਯਾ ਸਿੰਘ। [5]ਕ੍ਰਿਯਾ ਮਾਨ। [6]ਅੰਤਹ ਕਰਨ ਰੂਪੀ ਭੱਥੇ ਵਿਚ। [7]ਇੰਨੇ ਪ੍ਰਕਾਰ ਦੇ ਕਰਮ ਰੂਪੀ ਬਾਣ ਵਸਦੇ ਹਨ। [8]ਚੇਤਨ ਆਤਮਾ ਦੀ ਜੋ ਛਾਯਾ ਹੈ ਅਰਥਾਤ ਆਭਾਸ (=ਅਕਸ)। [9](ਦੂਸਰਾ) ਤਿਸ ਆਭਾਸ ਕਰਕੇ ਪ੍ਰਤਿਬਿੰਬਤ ਅੰਤਹਕਰਣ ਹੈ। [10](ਤੀਸਰੇ) ਅੱਗ੍ਯਾਨ ਅੰਸ ਦੇ ਸਮੇਤ। [11]ਇਨ੍ਹਾਂ (ਤਿੰਨਾਂ ਦੇ ਸਮੁਦਾਇ) ਵਿਚ ਸਾਰੇ ਕਰਮਾਂ ਦੇ ਬੀਜ ਰਹਿੰਦੇ ਹਨ। [12]ਜਦ ਤਕ (ਅੰਤਹਕਰਣ) ਚੇਤਨ ਦੀ ਸੱਤਾ ਨਹੀਂ ਲੈਂਦਾ। [13]ਕਰਮਾਂ ਦੇ ਧਾਰਨ ਵਿਚ (ਅੰਤਹਕਰਣ) ਤਦੋਂ ਤਕ ਸਮਰੱਥ ਨਹੀਂ। [14](ਅੰਤਹਕਰਨ) ਚੇਤਨ ਦੇ ਆਭਾਸ (ਅਕਸ) ਪੈਣ ਨਾਲ ਸਮਰਥਾ ਪ੍ਰਾਪਤ ਕਰਦਾ ਹੈ (ਕਰਮ ਧਾਰਨ ਦੀ)। [15]ਮਨ ਜੋ ਅੰਤਹਕਰਣ ਹੈ। [16]ਤਦ ਸਾਰੇ ਕਰਮਾਂ ਦੇ ਧਾਰਨ ਨੂੰ ਹੁੰਦਾ ਹੈ ਸਮਰੱਥ।

ਇਕੱਤ੍ਰ ਧਾਰਹਿ ਕਰਮ,ਧਰੈ ਨ ਹੈ ਇਕ ਹੀਨ[1]॥੧੧॥ਚੌਪਈ॥ਇਸਕੋ ਕਹੌਂ ਸਹਤ ਦ੍ਰਿਸਟਾਂਤ। ਸੁਨਹੁ ਖਾਲਸਾ ! ਹੈ ਜਿਸ ਭਾਂਤਿ:—ਸਤਿਗੁਣ ਰੂਪ ਮ੍ਰਿੱਤਕਾ ਆਹਿ[2]।ਅੰਤਹਕਰਣ ਪਿੰਡ ਹੈ ਤਾਂਹਿ[3]॥੧੨॥ਆਤਮਚੇਤਨ ਰੂਪ ਅਕਾਸ਼[4]। ਅਰੁ ਅੱਗ੍ਯਾਨ ਰੂਪ ਜਲ ਰਾਸ[5]। ਮ੍ਰਿਤਕਾ ਪਿੰਡ ਮਿਲੈ ਜਲ ਸੰਗ। ਤਬਿ ਘਟ ਰੂਪ ਬਨਹਿ ਸਰਬੰਗ[6]॥ ੧੩ ॥ ਅੰਤਰ ਲਏ ਗਗਨ ਕੋ ਹੋਇ[7]। ਕਰਮ ਅਨਾਜ ਧਰੇ ਤਬਿ ਸੋਇ[8]। ਤੀਨਹੁੰ ਮਿਲਿ ਕਰਿ ਘਟਾ ਸੁਧਾਰੈ[9]। ਸਮਰਥ ਹੋਇ ਪਦਾਰਥ ਧਾਰੈ[10] ॥੧੪॥ਤੀਨਹੁ ਨਿਜ ਨਿਜ ਹੈ ਕਰਿ ਨਯਾਰੇ। ਧਰਨ ਪਦਾਰਥ ਸ਼ਕਤਿ ਨ ਧਾਰੇ[11]। ਤਿਸ ਪ੍ਰਕਾਰ ਇਕ ਆਤਮ ਜੋਇ। ਕਰਮ ਧਰੈ[12] ਸਮਰਥ ਨਹਿ ਸੋਇ॥੧੫॥ਕੇਵਲ ਅੰਤਹਿ-ਕਰਣ ਨ ਧਾਰੇ।ਤਿਮ ਅੱਗ੍ਯਾਨ ਨ ਧਨਹਿ,ਨਿਵਾਰੈ[13]।ਤੀਨਹੁੰ ਕੋ ਸੰਜੋਗ ਜਬਿ ਹੋਇ। ਕਰਮ ਧਰਨਿ ਸਮਰਥ ਹੈਂ ਸੋਇ ॥ ੧੬ ॥ ਅੰਤਹਿਕਰਣ ਰੂਪ ਤਰਕਸ਼ ਮਹਿੰਕਰਮ ਬਾਣ ਬਾਸਾ ਨਿਤ ਪ੍ਰਤਿ ਲਹਿ[14]ਜੋ ਤਰਕਸ਼ਤੇ ਤੀਰ ਨਿਕਾਰਾ । ਔਂਚਿ ਧਨੁਖ ਛੁਟਿ ਚਲਹੈ ਅਗਾਰਾ॥੧੭॥ਅਪਨੋ ਬੇਗਸੁ ਸਭਿ ਹੀ ਕਰਿਕੋਨਿਸ਼ਛਲ ਹੋਤਿ ਰਹੈ ਧਰ ਪਾਰਕੈ[15]।ਪਰਾਰਬਧ ਹੈ ਧਾਂਕੋ ਨਾਮ।ਦੇਛਲ ਸਭਿ ਕੋਹੋਇ ਵਿਰਾਮ[16]॥੧੮॥[17]ਥਿਰ ਤਰਕਸ਼ ਮਹਿੰਜੋਤਿਕ ਬਾਨ[18]।ਤਿਨ ਕੋ ਸੰਚਿਤ ਨਾਮ ਬਖਾਨ।[19]ਧਨੁਸ਼ ਜੋਹ ਸੋਂ ਜੋਰਨੋ ਜੋਇ[20]। ਨਾਮ ਸੁ ਕ੍ਰਿਯਮਾਨ ਤ੍ਰਿਸ ਹੋਇ॥੧੯॥ ਜਿਨ ਕਰਮਨਿ ਕੋ ਦਿਯੋ ਸ਼ਰੀਰ। ਪਰਾਰਬਧ ਸੋ ਜਾਨਹੁ ਧੀਰ ! ਅਨਿਕ ਜਨਮ ਕੇ ਕਰੇ ਇਕੱਤ੍ਰ।ਸੋ ਸੰਚਤਿ ਹੈਂ ਨਾਮ ਬਚਿੱਤ੍ਰ[21]॥੨੦॥ਕ੍ਰਿਆ ਹੋਤਿ ਨਿਤ ਜੁਤਿਅਭਿਮਾਨ।ਕ੍ਰਿਯਮਾਨ ਏ

---

[1]ਇਕ ਜੇ ਨਾ ਹੋਵੇ(ਤਾਂ ਫਿਰ ਕਰਮ) ਨਹੀਂ ਧਾਰ ਸਕਦਾ।[2]ਸਤੋਗੁਣ ਰੂਪੀ (ਮਾਦੇ) ਇਕ ਮਿੱਟੀ ਹੈ। [3] ਮਿੱਟੀ) ਦਾ ਪਿੰਡ (ਢੇਲਾ) ਹੈ। [4]ਚੇਤਨ ਆਤਮਾ ਰੂਪੀ ਅਕਾਸ਼ ਹੈ। [5]ਸਾਰਾ ਅੱਗ੍ਯਾਨ ਜਲ ਰੂਪੀ ਹੈ। [6]ਸਭ ਤਰ੍ਹਾਂ ਨਾਲ। [7]ਘੜਾ ਹੋਕੇ ਅੰਦਰ ਅਕਾਸ਼ ਨੂੰ ਲੈਂਦਾ ਹੈ। [8]ਕਰਮਾਂ ਰੂਪੀ ਅਨਾਜ ਨੂੰ ਤਦ ਉਹ (ਅੰਤਹਕਰਣ ਰੂਪੀ) ਘੜਾ ਧਾਰਦਾ ਹੈ। [9]ਘੜਾ ਬਣਦਾ ਹੈ। [10](ਤਦ ਘੜਾ) ਪਦਾਰਥ ਧਾਰਨ ਨੂੰ ਸਮਰਥ ਹੁੰਦਾ ਹੈ। [11]ਪਦਾਰਥ ਧਾਰਨ ਦੀ ਸ਼ਕਤੀ ਨਹੀਂ ਰੱਖਦੇ। [12]ਕਰਮ ਧਾਰਨ ਕਰਨ ਵਿਚ। [13]ਜੁੜਦਾ ਹੋਕੇ।[14]ਪਰਾਰਬਧ ਕਰਮ ਤੁਰਿਆ।[15]ਜ਼ਿਮੀਂ ਤੇ ਡਿੱਗਕੇ ਨਿਛਲ ਹੋ ਜਾਂਦਾ ਹੈ। [16]ਛਲ ਦੇਕੇ ਸ਼ਾਂਤ ਹੋ ਜਾਂਦੀ ਹੈ। [17]ਸੰਚਿਤ ਤੁਰਿਆ:— [18]ਸ਼ਿਮੀਂ ਬਾਣ ਟਿਕੇ ਪਏ ਹਨ । [19]ਕ੍ਰਿਯਮਾਨ ਦਰੇ:— [20]ਜੋ ਧਨੁਸ਼ ਦੇ ਚਿੱਲੇ ਨਾਲ ਜੋੜਿਆ ਹੈ। [21]ਉਨ੍ਹਾਂ ਦਾ ਨਾਮ ਸੰਚਿਤ ਹੈ ਤੇ ਓਹ (ਬਚਿੱਤ੍ਰ=) ਕਈ ਪ੍ਰਕਾਰ ਦੇ ਹਨ।

ਜਾਨ ਸੁਜਾਨ[1]। ਕਿਰੇਮਾਨਜੋ*ਕਹੋ ਬਨਾਇ। ਤੈ ਸੰਗ੍ਯਾ ਇਸਕੀ ਹੁਇ ਜਾਇੰ[2]॥੨੧॥ਪ੍ਰਥਮ ਅਵਸਥਾ ਮਹਿੰ 'ਕਿਰੇਮਾਨ'।ਦੁਤੀਏ ਮਹਿੰ 'ਸੰਚਤਿ' ਇਹ ਜਾਨ। ਤ੍ਰਿਤੀ ਅਵਸਥਾ ਜਬਿ ਹੀ ਪਾਇ। 'ਪਰਾਰਬਧ' ਸੰਗ੍ਯਾ ਹੁਇ ਜਾਇ ॥ ੨੨॥ ਜਿਮ ਇਕ ਕਾਲ ਭਵਿੱਖਤ[3] ਹੋਇ। ਬਹੁਰੋ ਬਰਤਮਾਨ[4] ਹੈ ਸੋਇ। ਸੋਈ ਕਾਲ ਭੂਤ[5] ਹ੍ਵੈ ਜਾਇ। ਲਖਹੁ ਖਾਲਸਾ ਤਿਸ ਹੀ ਭਾਇ॥ ੨੩ ॥ ਪਰਾਰਬਧ ਕੇ ਫਲ ਹੈਂ ਤੀਨ। ਜਾਤਿ[6], ਆਰਬਲ[7] ਭੋਗ[8], ਸੁ ਚੀਨ[9]। [10]ਸੁਰ ਨਰ ਆਦਿ ਚਰਾਚਰ ਦੇਹਿ[11]। ਉੱਤਮ ਮੱਧਮ ਅਧਮ ਅਛੇਹ[12]॥ ੨੪ ॥ ਸਭਿ ਕੇ ਵਿਖੈ ਹੋਤਿ ਹੈ ਨਾਨਾ[13] । ਇਹ ਜਾਨਹੁ ਫਲ ਜਾਤਿ ਬਖਾਨਾ[14]।[15]ਨਿਮਖ ਆਦਿ ਹੁਇ ਜੀਵਨਜੋਤਿਕ[16]। ਆਰਬਲਾ ਫਲ ਜਾਨਹੁ ਤੋਤਿਕ[17] ॥ ੨੫ ॥ [18]ਦੁਖ ਸੁਖ, ਕੋ ਜੋ ਅਨੁਭਵ ਰੂਪ। ਬ੍ਰਿੱਧ ਕਿਧੌਂ ਲਘੁ ਕਰਨ ਅਨੂਪ। ਇਸ ਕੋ ਨਾਮ ਭੋਗ ਬੁਧਿ ਕਹੈਂ[19]।ਚੌਦਹਿ ਲੋਕ ਬਿਖੈ ਜਨ ਲਹੈ ॥੨੬॥ ਦ੍ਵੈ ਜਿ ਕਰਮ ਸੰਚਤਿ ਕਿਰੇਮਾਨ। ਆਤਮ ਗ੍ਯਾਨੀ ਕੋ ਹੁਇੰ ਹਾਨ। ਜਿਮ ਤ੍ਰਕਸ਼ ਮਹਿੰ ਸਰ ਸੁ ਮਿਟਾਇ[20]।ਧਰਨੋ ਪਨਚ ਪਰ ਸੋਪਿ ਹਟਾਇ[21] ॥੨੭॥ [22]ਪਰਾਰਬਧ ਜੋ ਛੂਟਨੋ ਸੁ ਬਾਨ।ਤਿਸਕੋ ਕਰ ਨ ਸਕੈ ਕੋ ਹਾਨਿ[23]।ਅੱਗ੍ਯ ਤੱਗ੍ਯ[24]ਕੈਇਕ ਸਮ ਹੋਇ। ਪ੍ਰਰਾਰਬਧ ਫਲ ਦੇ ਸਮ ਦੋਇ[25]॥੨੮॥ਦੋਹਰਾ॥ਸੰਚਤਿ ਗ੍ਯਾਨ

---

[1]ਜਿਹੜੇ ਅਭਿਮਾਨ ਨਾਲ(ਕਿ ਮੈਂ ਕਰ ਰਿਹਾਹਾਂ)ਕਰਮ ਰੋਜ਼ ਕੀਤੇ ਜਾਰਹੇ ਹਨ ਏਹ ਕਿਰੇਮਾਨ ਕਰਮ ਜਾਣੋ।[2]ਇਸੇ(ਕਿਰੇਮਾਨ, ਦੇ ਹੀ ਤੂੰ ਨਾਮ ਹੋ ਜਾਂਦੇ ਹਨ।[3]ਆਉਣ ਵਾਲਾ।[4]ਹੁਣ ਦਾ ਸਮਾ। [5]ਬੀਤ ਗਿਆ ਸਮਾ। [6]ਜਾਤੀ। [7]ਉਮਰ। [8]ਭੋਗ। ਦੇਖੋ ਹੇਠਾਂ ਅੰਕ ੧੯। [9]ਜਾਣੋ।[10]ਦੂਣ ਜਾਤੀ ਤੁਰੀ। [11]ਜੜ ਜੰਗਮ ਦੇ ਸਰੀਰ। [12]ਜੋ ਹੈਨ।(ਅ)ਇਕ ਰਸ। [13]ਭਾਵ ਜਾਤੀ ਦੀਆਂ ਕਿਸਮਾਂ। [14]ਜਾਤੀ ਰੂਪ ਫਲ ਵਰਣਨ ਕੀਤਾ ਹੈ। [15]ਹੁਣ ਆਰਬਲਾ ਚੱਲੀ। [16]ਨਿਮਖ ਆਦਿਕ ਤੋਂ ਲੈਕੇ ਜਿੰਨਾਂ ਵੀ ਕਿਸੇ ਦਾ ਜੀਵਨ ਹੈ।[17]ਉਸ ਸਾਰੀਨੂੰਆਰਬਲਾ ਜਾਣੋ(ਜੋ ਪਰਾਰਬਧ ਦਾ ਇਕ) ਫਲ ਹੈ। [18]ਹੁਣ ਭੋਗ ਤੁਰਿਆ। [19]ਦੁਖ, ਸੁਖ ਦਾ ਸਰੂਪ ਅਨੁਭਵ ਕਰਨਾ, ਵਡਾਈ ਛੁਟਾਈ, ਸੁੰਦਰਤਾਈ(ਯਾ ਕੋਝਾ ਪਨ ਅਨੁਭਵ ਕਰਨਾ)।ਇਸਦਾ ਨਾਮ ਬੁਧੀਵਾਨ ਭੋਗ ਕਹਿੰਦੇ ਹਨ। (ਅ) ਬਹੁਤ ਜਾਂ ਥੋੜਾ ਜਾਂ ਦਰਮਜਾਨਾ (ਅਨੁਭਵਕਰਨਾ)ਹੈ[ਅਨ ਉਪ=ਜਿਸਨੂੰਨਜੂਨ ਯਾ ਉਚ ਨਾ ਕਿਹਾ ਜਾ ਸਕੇ ਸੋ ਦਰਮਜਾਨਾ]। [20]ਜਿਵੇਂ ਭੱਥੇ ਵਿਚ ਪਏ ਤੀਰ ਚਲਾਉਣੋਂ ਰੋਕੇ ਜਾ ਸਕਦੇ ਹਨ।[21]ਭਾਵ ਜੋ ਤੀਰ ਚਿੱਲੇ ਪਰ ਧਰਿਆ ਹੈ ਉਹ ਵੀ ਚਲਾਉਣੋਂ ਰੋਕਿਆ ਜਾ ਸਕਦਾਹੈ।[22]ਪਰ ਪਰਾਰਬਧ ਛੁਟੇ ਹੋਏ ਬਾਣ (ਵਾਂਙੂ ਹੈ) ਜਿਸ ਨੂੰ ਕੋਈ ਟਾਲ ਨਹੀਂ ਸਕਦਾ। [23]ਅੱਗ੍ਯਾਨੀ ਤੇ ਗ੍ਯਾਨੀ। [24]ਦੇਹਾਂ ਨੂੰ ਇਕੋ ਜਿਹਾ ਫਲ ਦੇਂਦੀ ਹੈ ਪਰਾਰਬਧ। *ਪਾ:—ਸੋ।

ਪ੍ਰਭਾਵ ਸੋਂ ਗ੍ਯਾਨੀ ਕਰਹਿ ਬਿਨਾਸ[1]। ਜਿਮ ਅਨਾਜ ਮੰਦਰ ਸਹਤ ਦਾਹੈ ਅਗਨਿ ਪ੍ਰਕਾਸ਼[2]॥ ੨੯॥ ਮੰਦਰ ਸਹਤ ਅਨਾਜ ਕੋ ਜਥਿ ਭਾ ਜਲਿ ਕੈ ਛਾਰ[3]। ਅੰਕੁਰ ਕੋ ਨ ਸਮੂੱਥ ਪੁਨ[4] ਜਾਨੋ ਤਿਸੀ ਪ੍ਰਕਾਰ॥ ੩੦॥ ਚੌਪਈ॥ ਸੰਚਿਤ ਕਰਮ[5] ਸੋ ਅੰਤਹ ਕਰਣ[6]। ਗ੍ਯਾਨ ਅਗਨਿ ਤੇ ਕਰੈ ਪ੍ਰਹਰਣ[7]॥ ਬਹੁਰ ਜਨਮ ਦਾਇਕ ਨਹਿੰ ਸੋਇ। [8]ਜਲੇ ਅਨਾਜ ਅੰਕੁਰ ਨ ਹੋਇ॥ ੩੧॥ ਅੰਤਹਕਰਣ ਨਾਸ਼[9] ਇਸ ਭਾਂਤ। ਚਿਤਸਤਿ ਹੋਇ ਜਾਤਿ ਸਭ ਸ਼ਾਂਤਿ[10]।ਚਿਤ ਸਤਿਕੋ ਅਬਿ ਅਰਥ ਬਖਾਨੋਂ[11]। ਅੰਤਹਕਰਣ[12] ਰੂਪ ਅਸ ਜਾਨੋ॥੩੨॥ [13]ਜਿਸ ਤੇ ਦਰਸ ਅਸੰਮਕ ਪਿਖੈ[14]। ਆਤਮ ਬੁੱਧਿ ਅਨਾਤਮ ਬਿਖੈ[15]। ਜਗਤ ਅਸੱਤਿ ਬਿਖੈ ਸਤਿ ਬੁੱਧ। ਆਤਮ ਸੱਤਿ ਅਸੱਤਿ ਕੀ ਸੁੱਧ[16]॥ ੩੩॥ ਨਾਮ ਇਸੀ ਕੋ ਮਨ ਪਹਿਚਾਨ। ਜਥਿ ਹੈ ਪ੍ਰਾਪਤਿ ਆਤਮ ਗ੍ਯਾਨ। ਤਬਿ ਇਸ ਬਿਧਿ ਕੋ ਭਾਵ ਬਿਨਾਸੈ। ਜਿਉਂ ਕਾ ਤਿਉਂ ਸੁ ਪਦਾਰਥ ਭਾਸੈ[17]॥ ੩੪॥ ਜਥਿ ਚਿਤ ਸੱਤਿ ਇਸ ਬਿਧਿ ਕੋ ਭਯੋ।ਤਬਿ ਸੰਚਿਤ ਜੁਤਿ[18] ਮਨ ਜਲਿ ਗਯੋ। ਜਿਮ ਮੰਦਰ ਜੁਤਿ ਜਲਯੋ ਅਨਾਜ। ਪੁਨ ਅੰਕੁਰ ਨਹੀਂ ਉਪਰਾਜ[19]॥੩੫॥ ਕਿਰੇਮਾਨ ਜੋਕਰਨ ਕਰਾਹੀਂ[20]। ਗ੍ਯਾਨੀ ਕੋ ਉਪਜਤਿ ਸੋ ਨਾਂਹੀ। [21]ਪਰਾਰਬਧ ਕਰਿ ਕ੍ਰਿਆ ਜੁ ਠਾਨਿ[22]। ਹੋਤਿ ਅਨਾਤਮ ਜੁਤਿ ਅਭਿਮਾਨ[23]॥੩੬॥ਵਹੀ ਕ੍ਰਿਆ ਹੋਵੈ ਕ੍ਰਿਯਮਾਨ[24]। ਜਾਤਿ

---

[1]ਸੰਚਤ ਕਰਮਾਂ ਨੂੰ ਗ੍ਯਾਨ ਦੇ ਪ੍ਰਭਾਵ ਨਾਲ ਗ੍ਯਾਨੀ ਨਾਸ਼ ਕਰ ਲੈਂਦਾ ਹੈ। [2]ਜਿਵੇਂ ਅੱਗ ਬਾਲਕੇ ਮੰਦਰ ਵਿਚ ਪਿਆ ਅਨਾਜ ਮੰਦਰ ਸਣੇ ਸਾੜ ਲਈਦਾ ਹੈ। [3]ਬਲ ਕੇ ਸੁਆਹ ਹੋਇਆ। [4]ਭਾਵ ਮੁੜ ਫੁੱਟਣ ਨੂੰ ਅੰਗੂਰ ਕੋਈ ਨਹੀਂ ਸਮਰਥ ਰਹਿੰਦਾਹੈ।[5-6](ਅਨਾਜ ਸਮਾਨ)ਸੰਚਤਕਰਮ (ਤੇ ਮੰਦਰ ਸਮਾਨ) ਅੰਤਹਕਰਣ।[7]ਨਾਸ਼ ਕਰ ਲੈਂਦਾਹੈ।[8](ਜਿਵੇਂ)ਮੜਿਆ ਅਨਾਜ ਉਗਦਾ ਨਹੀਂ। [9]ਨਾਸ਼ ਹੋ ਜਾਂਦਾ ਹੈ।[10]ਚਿੱਤ ਸੱਤਿ ਸਰੂਪ ਹੋਕੇ ਸ਼ਾਂਤ ਹੋ ਜਾਂਦਾ ਹੈ। [11]ਕਹਿੰਦਾ ਹਾਂ[12]ਭਾਵ ਮਨ ਤੋਂ ਹੈ।[13]ਹੁਣ ਮਨ ਦਾ ਰੂਪ ਦੱਸਣ ਲਗੇ ਹਨ:—[14]ਜਿਸ (ਮਨ) ਕਰਕੇ ਜਿਉਂ ਕਾ ਤਿਉਂ ਦਰਸ਼ਨ ਨਹੀਂ ਦੇਖੀਦਾ [ਅਸਮਜਕ=ਅਯਥਾਰਥ । [15]ਅਨਾਤਮ ਵਿਚ ਆਤਮ ਬੁੱਧੀ ਹੁੰਦੀ ਹੈ। [16]ਆਤਮਾ ਸੱਤਿ ਹੈ ਉਸ ਵਿਚ ਅਸੱਤਿ ਦੀ ਸੋਝੀ ਕਰ ਲੈਂਦਾ ਹੈ। [17]ਭਾਵ ਆਤਮਾ ਆਤਮਾ ਦਿੱਸਦਾ ਹੈ ਤੇ ਅਨਤਮਾ ਅਨਾਤਮਾ ਦਿੱਸਦਾ ਹੈ। [18]ਸੰਚਿਤ ਕਰਮਾਂ ਸਮੇਤ। [19]ਉਗਦਾ ਨਹੀਂ। [20]ਕਿਰੇਮਾਨ ਓਹ ਕਰਮ ਹਨ ਜੋ ਕੀਤੇ ਜਾ ਰਹੇ ਹਨ (ਹੋਜ਼)। [21]ਨਾ ਉਪਜਣ ਦਾ ਪ੍ਰਕਾਰ ਦੱਸਦੇ ਹਨ। [22]ਪਰਾਰਬਧ ਕਰਕੇ ਜਿਹੜੀ ਕ੍ਰਿਆ ਕਰੀਦੀ ਹੈ। [23]ਓਹ ਅਨਾਤਮ ਦੇ ਅਭਿਮਾਨ ਸੰਜੁਕਤ ਹੁੰਦੀ ਹੈ, ਭਾਵ ਦੇਹ ਅਭਿਮਾਨ ਨਾਲ। [24]ਉਹੀ ਕ੍ਰਿਯਾ ਕ੍ਰਿਯਮਾਨ ਕਰਮ ਬਨ ਜਾਂਦੀ ਹੈ। ਭਾਵ ਉਹ ਕਰਮ ਜੋ ਅਸੀਂ ਦੇਹ ਅਭਿਮਾਨ ਸੰਜੁਕਤ ਕਰ ਰਹੇ ਹਾਂ।

ਪ੍ਰਨੰਮਤਿ ਅਪਰ ਬਿਧਾਨ[1]। ਸੋਈ ਕ੍ਰਿਯਾ ਹੀਨ ਅਭਿਮਾਨ[2]। ਉਪਜੈ ਨਹੀਂ ਕਦਾਚਿਤ ਜਾਨ[3]॥੩੭॥ [4]ਪਰਾਰਬਧ ਤੇ ਹੁਇ ਕਿਰਮਾਨ। ਭੋਜਨ ਰੂਪ ਕ੍ਰਿਯਾ ਜਿਮ ਠਾਨਿ[5]। ਪਰਾਰਬਧ ਕੋ ਰੂਪਹਿ ਸੋਇ[6]। ਭੋਜਨ ਕਰੇ ਪੁਸ਼ਟਤਾ ਜੋਇ[7] ॥ ੩੮ ॥ ਸੋ ਕ੍ਰਿਯਮਾਨ ਰੂਪ ਪਹਿਚਾਨ[8]। ਦੇਹਿ ਸਰੁਜ ਸੋ ਪੁਸ਼ਟ ਨ ਜਾਨ[9]। ਜੋ ਅਰੋਗ ਸੋ ਪੁਸ਼ਟ ਬਡੇਰੀ[10] । ਤਿਸੀ ਪ੍ਰਕਾਰ ਜੁਗਤਿ ਲਿਹੁ ਹੇਰੀ[11]॥ ੩੯ ॥ ਹੋਇ ਕ੍ਰਿਯਾ ਜੁਤਿ ਤਨ ਅਭਿਮਾਨ। ਸੋਇ ਕ੍ਰਿਯਾ ਹੈ ਉਪਜਨਵਾਨ[12]।ਤਨ ਅਭਿਮਾਨ ਨ ਗ੍ਯਾਨੀ ਧਰੈ। ਯਾਂਤੇ ਨਹੀਂ ਬੰਧ ਕੋ ਕਰੈਂ[13] ॥ ੪੦ ॥ ਕਰਮ ਮਾਲ[14]ਸਭਿ ਕੇ ਗਰ ਪਰੀ। ਤਨ ਹੰਤਾ ਤ੍ਯਾਗੀ ਤਿਨ ਹਰੀ[15]। ਬਿਨਾ ਤ੍ਯਾਗ ਤੇ ਅਨਿਕ ਕਲੇਸ਼।ਜਨਮ ਮਰਨ ਕੇ ਕਸ਼ਟ ਅਸ਼ੇਸ਼ ॥ ੪੧ ॥ ਯਾਂਤੇ ਸਤਿਗੁਰ ਨੇ ਬਹੁ ਬਾਰ। ਬਰਨਨ ਕੀਨੋ ਗ੍ਰੰਥ ਮਝਾਰ[16]। 'ਹਉ ਵਿਚਿ ਆਇਆ ਹਉ ਵਿਚਿ ਗਇਆ। ਹਉ ਵਿਚਿ ਜੰਮਿਆ ਹਉ ਵਿਚਿ ਮੁਆ' ॥ ੪੨ ॥ ਇੱਤ੍ਯਾਦਿਕ ਕੁਛ ਗਿਨੇ ਨ ਜਾਂਹਿ। ਕਹਯੋ ਦੇਹਿ ਹੰਤਾ ਕਰਿ ਨਾਂਹਿ[17] । ਤਨ ਹੰਤਾ ਮਹਿੰ ਸਭਿ ਉਤਪਾਤ[18]। ਦੁਖ ਪ੍ਰਾਪਤਿ ਪੁਨ ਪੁਨ ਪਛੁਤਾਤ॥ ੪੩ ॥ ਜਨਮ ਅਸੇਖ ਇਸੀ ਤੇ ਧਰੈ।

---

[1]ਓਹੀ ਕ੍ਰਿਯਮਾਨ ਹੋਰ ਰੂਪ ਬਦਲਦੇ ਜਾਂਦੇਹਨ,ਭਾਵ ਕ੍ਰਿਯਮਾਨ ਹੀ ਸੰਚਿਤ ਤੇ ਪਰਾਰਬਧ ਬਣਦੇ ਜਾਂਦੇ ਹਨ। [2]ਸੋ (ਗ੍ਯਾਨੀ) ਅਭਿਮਾਨ ਹੀਨ ਹੋਣ ਕਰਕੇ ਕ੍ਰਿਯਾ ਹੀਨ ਹੋ ਗਿਆ ਹੈ। [3]ਉਸਦੇ ਤਾਂ (ਕਰਮ) ਕਦਾਚਿਤ ਉਪਜਦੇ ਹੀ ਨਹੀਂ। [4]ਹੁਣ ਪਰਾਰਬਧ ਤੋਂ ਕ੍ਰਿਯਮਾਨ ਕਰਮ (ਜੀਕੂੰ) ਹੁੰਦੇ ਹਨ ਉਨ੍ਹਾਂ ਦਾ ਪ੍ਰਕਾਰ ਦੱਸਦੇ ਹਨ। [5]ਭੋਜਨ ਰੂਪੀ ਕ੍ਰਿਯਾ (ਜੀਕੂੰ) ਕਰੀਦੀ ਹੈ। [6]ਉਹ ਪਰਾਰਬਧ ਦਾ ਰੂਪ ਸਮਝੋ। [7]ਭੋਜਨ ਕੀਤਿਆਂ ਜੋ ਪੁਸ਼ਟੀ ਹੁੰਦੀ ਹੈ। [8]ਸੋ ਕ੍ਰਿਯਮਾਨ ਦਾ ਰੂਪ ਪਛਾਣ ਲਓ। [9]ਜੇ ਦੇਹ ਬੀਮਾਰ ਹੈ ਤੇ (ਭੋਜਨ ਖਾਕੇ) ਪੁਸ਼ਟ ਨਹੀਂ ਹੁੰਦੀ। [10]ਜੇ ਅਰੋਗ ਹੈ ਉਹ (ਦੇਹ) ਪੁਸ਼ਟ ਬਹੁਤ ਹੁੰਦੀ ਹੈ। [11]ਇਸੇ ਤਰ੍ਹਾਂ ਜੁਗਤਿ ਸਮਝ ਲਓ। ਭਾਵ ਜਿਵੇਂ ਰੋਟੀ ਖਾਣਾ ਇਕ ਕ੍ਰਿਯਾ ਹੈ ਇਸਨੂੰ ਸਮਝੋ ਕਿ ਪਰਾਰਬਧ ਹੈ, ਇਸ ਕ੍ਰਿਯਾ ਤੋਂ ਸਰੀਰ ਪੁਸ਼ਟ ਹੁੰਦਾ ਹੈ,ਇਹ ਪੁਸ਼ਟੀ ਉਹੋ ਪਰਾਰਬਧ ਕ੍ਰਿਯਮਾਨ ਬਣ ਗਈ ਹੈ। ਪਰ ਜੇ ਰੋਗੀ ਭੋਜਨ ਖਾਏ ਤਾਂ ਪੁਸ਼ਟ ਨਹੀਂ ਹੁੰਦਾ ਤਿਵੇਂ ਗ੍ਯਾਨੀ ਦੇ ਪਰਾਰਬਧ ਅਨੁਸਾਰ ਕੀਤੇ ਕਰਮ ਕ੍ਰਿਯਮਾਨ ਨਹੀਂ ਬਣਦੇ ਅਰਥਾਤ ਉਸਦੇ ਕਰਮ ਬੰਧਨ ਦਾ ਕਾਰਨ ਨਹੀਂ ਬਣਦੇ। [12]ਜੋ ਕ੍ਰਿਯਾ ਤਨ ਅਭਿਮਾਨ ਸਹਿਤ ਹੁੰਦੀ ਹੈ ਉਹੋ ਕ੍ਰਿਯਾ ਉਗਣ ਵਾਲੀ ਹੈ ਭਾਵ ਫਲ ਦੇਣ ਵਾਲੀ ਹੈ। [13]ਇਸ ਤਰ੍ਹਾਂ ਕਰਮ ਉਸ (ਗ੍ਯਾਨੀ) ਨੂੰ ਬੰਨ੍ਹਦੇ ਨਹੀਂ। [14]ਕਰਮਾਂ ਦੀ ਮਾਲਾ। [15]ਜਿਨ ਤਨ ਹੰਤਾ ਤ੍ਯਾਗੀ ਉਸਨੇ ਉਹ ਮਾਲਾ ਲਾਹ ਸੁੱਟੀ ਹੈ। [16]ਸ੍ਰੀ ਗੁਰੂ ਗ੍ਰੰਥ ਜੀ ਵਿੱਚ। [17]ਕਿਹਾ ਹੈ (ਗੁਰੂ ਗ੍ਰੰਥ ਜੀ ਨੇ) ਕਿ ਦੇਹ ਹੰਤਾ ਨਾ ਕਰੇ। [18]ਸਾਰੇ ਉਪੱਦ੍ਰਵ ਤਨ ਹੰਤਾ (ਦੇਹ ਅਭਿਮਾਨ) ਵਿਚ ਹਨ।

ਅੱਪ੍ਰਮਾਨ[1] ਸੰਕਟ ਤੇ ਮਰੈ। ਮਮਤਾ ਆਦਿ ਬਿਕਾਰ ਅਨੇਕ। ਤਨ ਹੰਤਾ ਜਨਤੀ ਅਬਿਬੇਕ[2] ॥੪੪॥ ਜਿਸ ਜਨ ਪਰ ਹੋਵੈ ਗੁਰ ਕਰੁਨਾ। ਤਨ ਹੰਤਾ ਕੋ ਕਰਹਿ ਪ੍ਰਹਰਨਾ। ਤੱਤ ਉਪਦੇਸ਼ ਨਾਮ ਲਿਵਲਾਵੈ। ਜਨਮ ਮਰਨ ਦੁਖ ਤੇ ਛੁਟਿ ਜਾਵੈ' ॥ ੪੫ ॥ ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਕਰਮ ਨਿਰਨੈ' ਪ੍ਰਸੰਗ ਬਰਨਨੰ ਨਾਮ ਇਕ ਚੱਤ੍ਵਾਰਿੰਸਤੀ ਅੰਸੂ ॥ ੪੧ ॥

੪੨. [ਆਤਮ ਵਿਚਾਰ]।

ਚੌਪਈ ॥ ਪੁਨ ਸਿੰਘਨ ਬੂਝਨਿ ਕਰਸੋ 'ਕਹੋ ਰੂਪ ਅੱਗਯਾਨ[1] ਮਾਯਾ ,ਬਹੁਰ ਅਬਿੱਦਿਆ[3], ਬੰਧਨ[4], ਮੋਖ[5] ਬਖਾਨਿ ॥੧॥ਚੌਪਈ॥ ਜਾਗ੍ਰਤ[6], ਸੁਪਨ[7], ਸਖੋਪਤਿ[8] ਤੀਨ ।ਏਹ ਅਵਸਥਾ ਕਹੋ ਪ੍ਰਬੀਨ।ਮੁਰਛਾ ਰੂਪ[9], ਸਮਾਧਿ[10] ਕਹੀਜੈ।ਤੁਰੀਆ ਅਵਸਥਾ[11] ਰੂਪ ਭਨੀਜੈ ॥੨॥ ਇਕ ਸਾਖੀ[12] ਅਰੁ ਜੀਵ[13] ਜਿ ਹੋਇ।ਜਸ ਇਨ ਰੂਪ ਬਖਾਨਹੁ ਸੋਇ।ਪੁਨਹੁ ਬ੍ਰਹਮ[14]*ਨਿਰਨੈ ਕਰਿ ਲਹੋ।ਪੰਚ ਕੋਸ਼[15] ਕੋ ਰੂਪ ਸੁ ਕਹੋ' ॥੩॥ ਪੰਦ੍ਰਹ ਪ੍ਰਸ਼ਨ ਸੁਨੇ ਸਭਿ ਕਾਨ। ਦਇਆ ਸਿੰਘ ਜੀ ਕਰਤਿ ਬਖਾਨ। 'ਜਿਸ ਪਰ ਗੁਰੂ ਪ੍ਰਸੰਨਤਾ ਧਰੈਂ। ਸੁਨਿਕੈ ਦਿਢ ਨਿਸ਼ਚੈ ਸੋ ਕਰੈ ॥ ੪ ॥ ਸੁਨੀਅਹਿ ਸਭਿ ਕੇ ਰੂਪ ਬਖਾਨੈਂ। ਗੁਰ ਕਰੁਨਾ ਤੇ ਮੈਂ ਜਿਮ ਜਾਨੈਂ। ਜਿਸ ਜਾਨੇ ਅਰ ਨਿਰਨੈ ਕਰੇ। ਜਗ ਸਾਗਰ ਤੇ ਸੋ ਨਰ ਤਰੇ ॥ ੫ ॥ ਸ੍ਰੈਯਾ ਛੰਦ ॥ [a]ਬਿਨ ਅਕਾਰ, ਬਿਨ ਜਨਮ, ਅਨਾਦੀ ਰਹਿ ਇਕ ਦੇਸ਼ ਬ੍ਰਹਮ ਕੋ ਮਾਂਹਿ। ਨਾਮ ਅੱਗਯਾਨ[a], ਲਿਏ ਖਟ ਸੰਗਯਾ ਇਕ ਚਿਤੰਨ ਵ੍ਯਾਪਕ[1] ਵਿਚ ਤਾਂਹਿ[b]।ਚੇਤਨ[2], ਸੋ ਸਬੰਧ ਈਸ਼ੁਰ-ਤਾ[3], ਚਤੁਰਥ ਸੰਗਯਾ ਜੀਵ। ਜਿ ਆਹਿ। ਈਸ਼ੁਰ ਜੀਵ ਵਿਭਾਗ[4] ਪੰਚਮੋ ਚਿਦਾ ਭਾਸ[5] ਖ਼ਸ਼ਟਮ ਲਖਿ ਵਾਹਿ ॥ ੬ ॥ ਜਿਸ ਅੱਗਯਾਨ ਬਿਖੈ ਇਹ ਖਟ ਹੈਂ ਸੂਖਮ ਭੂਤ ਪ੍ਰਗਟ ਹੁਇ ਨਾਂਹਿ[c]। ਜਿਮ ਬਟਬੀਜ ਬਿਖੈ ਜਟ, ਤੁਕ[d],ਦਲ[e],ਸ਼ਾਖਾ[f],ਕਾਂਡ[g], ਸਹਿਤ ਫਲ ਆਹਿ। ਤਿਸਹੀ ਕੋ—ਅੱਬ੍ਯਾਕ੍ਰਿਤ ਕਹੀਯਹਿ ਪੁਨ 'ਅੱਬ੍ਯਕਤ' ਨਾਮ ਭੀ ਤਾਂਹਿ। ਸਾਮ੍ਯ ਅਵਸਥਾ[h]

[1]ਬਦੁਤੇ। [2]ਤਨ ਹੰਤਾ ਦੇਹ ਹੋਈ ਹੈ ਅਗ੍ਯਾਨ ਤੋਂ, ਭਾਵ ਅਬਿਬੇਕ ਤੋਂ ਤਨ ਹੰਤਾ, ਤਨ ਹੰਤਾ ਤੋਂ ਮਮਤਾ, ਮਮਤਾ ਤੋਂ ਵਿਕਾਰ। [3]ਅਗ੍ਯਾਨ ਦੇ ਲੱਛਣ ਚੱਲੇ।(ਪਿਛੇ ਕਹੇ ਦਾ) ਨਾਮ ਅਗ੍ਯਾਨ ਹੈ। [4](ਇਸ ਅਗ੍ਯਾਨ ਦੇ ਕਾਰਨ) ਛੇ ਸੰਗ੍ਯਾ (ਹੋ ਗਈਆਂ ਹਨ, ਯਥਾ—) ਵ੍ਯਾਪਕ ਚੈਤੰਨ ਇਕ। [6]ਭਾਵ ਸੂਖਮ ਰੂਪ ਹੋਕੇ ਰਹਿੰਦੇ ਹਨ ਤੇ ਪ੍ਰਗਟਦੇ ਨਹੀਂ। [7]ਜੜ੍ਹਾਂ ਤੇ ਛਿੱਲ। [8]ਪੱਤੇ। [9]ਟਾਹਣੀਆਂ। [10]ਟਾਹਣੇ। [11]ਉਹ ਅਵਸਥਾ ਜਿਸ ਵਿਚ ਸਤ ਰਜ ਤਮ ਤ੍ਰੈਏ ਗੁਣ ਬ੍ਰਾਬਰ ਹੋਣ ਕਿਸੇ ਤਰ੍ਹਾਂ ਦਾ ਵਿਕਾਰ ਉਹਨਾਂ ਵਿਚ ਨਾ ਹੋਵੇ।[ਸ੍ਰੀਮਃ ਸਾਮ੍ਯਾਵਸਥਾ]। *ਪਾਃ—ਪੁਨ ਬ੍ਰਹਮ ਕੋ।

ਪ੍ਰਥਮ ਇਹੀ ਹੈ ਬੇਦਨ ਆਦਿ ਸੈਤ*ਸਕਤਿ ਪ੍ਰਾਹਿ[1] ॥੭॥ ਤ੍ਰਿਗੁਣਾਤਮਕਾ[2] ਸਾਮਜ ਅਵਸਥਾ ਚੇਤਨ ਭਾਸ ਸਹਿਤ ਪਹਿਚਾਨ। ਹੋਇ ਵਿਕਾਰ ਅਵਸਥਾ ਤਿਸਕੀ ਪ੍ਰਿਥਕ ਪ੍ਰਿਥਕ ਬਨ ਤੈ ਗੁਨਵਾਨ। [3]ਸਤ,ਰਜ,ਤਮ ਗੁਣ ਸੁੱਧਾਸੁੱਧ ਇਹ ਚਿਦਾਭਾਸ ਜੁਤਿ ਲਿਏ ਪ੍ਰਧਾਨ[4]। ਸੁਨਹੁ ਸਿੱਖ ਸੋ 'ਮਾਯਾ' ਲਖੀਅਹਿ[5], ਸਮੁਝਿ ਰਿਦੇ ਸਭਿ ਕਰਹਿ ਬਖਾਨ ॥ ੯ ॥ ਸਾਮਜ ਅਵਸਥਾ ਚਿਦਾਭਾਸ ਲੈ ਭਈ ਬਿਕਾਰਾਵਸਥਾ ਸੋਇ। [5]ਸ਼ੁਧ ਸੱਤ੍ਵ ਲੈ ਮਾਇਆ ਜਿਮ ਭੀ ਮਲਿਨ ਸੱਤ੍ਵ ਮੁਖ ਤ੍ਰੈ ਗੁਣ ਜੋਇ।ਤਿਸ ਕੋ ਲਏ[6]'ਅਵਿੱਦਜਾ' ਜਾਨਹੁ ਗੁਰ ਉਪਦੇਸ਼ ਬਿਨਾਸ਼ੀ ਹੋਇ[7]।[8] ਅੰਤਸ਼ਕਰਣ ਬਿਰਤਿ ਜਬਿ ਉਪਜੀ ਅਹੰਬ੍ਰਹਮਾਸਮਿ ਦ੍ਵੈਤ ਨ ਕੋਇ'॥੬॥ਦੋਹਰਾ॥ਬਿਰਤ ਅਖੰਡਾਕਾਰ ਅਸ 'ਵਿੱਦਜਾ' ਨਾਮ ਸੁਜਾਨ[9]। ਕਾਰਣ ਕਾਰਜ ਭੇਦ ਤੇ ਦੁਬਿਧਾ ਹਾਨ ਅੱਗਜਾਨ[10] ॥ ੧੦ ॥ ਚੌਪਈ ॥ [11]ਤਨ ਇੰਦ੍ਰੀ, ਮਨ, ਪ੍ਰਾਣ, ਅਨਾਤਮ[11]। ਇਸ ਸੈਘਾਤ ਵਿਖੈ ਬੁਧਿ ਆਤਮ[12]। 'ਬੈਧਨ' ਇਹੀ, ਸਦਾ ਦੁਖ ਕਾਰਣ।ਅਹੰ ਦੇਹ,ਲਖਿ ਕਰਹਿ ਉਚਾਰਣ[13] ॥੧੧॥ ਦੋਹਰਾ ॥ [14]ਅੱਭ੍ਰਜਾਸੈ ਗੁਰ ਸ਼ਬਦ ਕੋ ਮਿਟਹਿ ਦੇਹਿ ਅਭਿਮਾਨ। ਸਤ ਚੇਤਨ ਆਨੰਦ ਮਯ 'ਮੁਕਤਿ' ਸੁਜਾਨ ਸੁਜਾਨ ॥੧੨॥ ਸ੍ਰੈਯਾਛੰਦ॥ [15]ਅੱਧਜਾਤਮ ਗੋ ਰੂਪ ਚਤਰ-ਦਸ, ਇਤੇ† ਬਿਖਯ ਅਧਭੂਤ ਸੁਜਾਨ। ਇਨਹੁੰ ਦੇਵ ਅਧਿਦੇਵ

---

[1]ਕਹਿੰਦੇ ਹਨ। [2]ਤ੍ਰੈ ਗੁਣਾਂ ਦੇ ਸਰੂਪ ਵਾਲੀ। [3](੨. ਮਾਯਾ ਤੁਰੀ) ਸਤ, ਰਜ, ਤਮ ਤ੍ਰੈਏ ਗੁਣ ਨਾਲ ਲਏ ਹੋਏ (ਆਪਣੇ) ਸ਼ੁਧ ਸ਼ੁਧ ਰੂਪ ਵਿਚ ਚਿਦਾਭਾਸ ਨਾਲ ਮਿਲਕੇ ਪ੍ਰਧਾਨ ਕਹਿਲਾਉਂਦੀ ਹੈ। [5]ਉਸ ਨੂੰ ਮਾਯਾ ਸਮਝੋ। [5](੩. ਅਵਿੱਦਜਾ ਤੁਰੀ) ਸਤ੍ਵ ਆਦਿ ਦੇ ਤ੍ਰੈ ਗੁਣਾਂ ਦੀ ਮਲਿਨਤਾ ਮੁੱਖ ਹੈ ਜਿਸ ਵਿਚ ਉਸ ਨੂੰ ਅਵਿਦਜਾ ਜਾਣੋ। ਉਹ ਅਵਿਦਜਾ ਗੁਰੂ ਦੇ ਉਪਦੇਸ਼ ਨਾਲ ਨਾਸ਼ ਹੁੰਦੀ ਹੈ। [6](ਹੁਣ ਵਿਦਜਾ ਦਾ ਸਰੂਪ ਕਹਿਣਗੇ ਜੋ ਅਵਿੱਦਜਾ ਨਾਸ਼ਕ ਹੈ)। [7]ਅੰਤਹਕਰਣ ਵਿਚ ਜਦੋਂ 'ਅਹੰ ਬ੍ਰਹਮਾਸਮਿ' ਦੀ ਬਿਰਤੀ ਉਪਜ ਪਈ ਫਿਰ ਦ੍ਵੈਤ ਕੋਈ ਨਹੀਂ ਰਹਿੰਦੀ। [8]ਐਸੀ ਅਖੰਡਾਕਾਰ ਬ੍ਰਿਤੀ ਦਾ ਨਾਮ ਵਿਦਜਾ ਜਾਣੋ। [9]ਇਸ ਵਿਦਜਾ ਨਾਲ ਦੋ ਤਰ੍ਹਾਂ ਦਾ ਅੱਗਜਾਨ—ਕਾਰਣ ਤੇ ਕਾਰਜ—ਰੂਪ ਨਾਸ਼ ਹੋ ਜਾਂਦਾ ਹੈ। [10](ਹੁਣ ਤੀਜੇ ਧਨ ਦਾ ਰੂਪ ਚਲਿਆ)। [11]ਇਹ ਅਨਾਤਮਾ ਹਨ। [12]ਇਨ੍ਹਾਂ ਦੇ ਸਮੂਹ ਵਿਚ ਜੋ ਆਤਮਾ ਬੁੱਧੀ ਕਰਨੀ ਹੈ, ਭਾਵ ਜੋ ਇਨ੍ਹਾਂ ਨੂੰ ਆਪਣਾ ਆਪ ਸਮਝਣਾ ਹੈ। [13]ਦੇਹ ਨੂੰ ਆਪਣਾ ਆਪ ਲਖਕੇ ਉਚਾਰਦਾ ਹੈ (ਕਿ ਮੈਂ ਦੇਹ ਹਾਂ)। [14](ਹੁਣ ੫. ਮੁਕਤ ਤੁਰੀ)। [15](੬. ਜਾਗ੍ਰਤ ਚਲੀ)। ਪ੍ਰਜਾਯ ਲਈ ਦੇਖੋ ਅਗਲੇ ਸਫੇ ਤੇ ਅੰਕ ੧.

*ਪਾ:—ਆਦਿ ਅੰਤ। †ਪਾ:—ਇਨਕੋ।

ਚਤੁਰਦਸ, ਬਸਾਲੀ* ਫੁਰਹਿੰ ਭਾਵ ਬਿਦਮਾਨ। ਸੁਖਪਤਿ ਸੁਪਨ ਅਭਾਵ, ਦੁਰੈਗਨ ਮੂਰਤਿ ਬਸਸ਼ਿਸਮਸ਼ਿ ਪਛਾਨ[1]।ਫੁਰੈ ਸਰਬਸਾਖੀ ਮਹਿੰ 'ਜਾਗ੍ਰਤਿ ਵਿਸ਼੍ਵ ਅਭਿਮਾਨੀ ਕੀ' ਲਿਹੁ ਮਾਨਿ[2] ॥ ੧੩ ॥ [3]ਥੂਲ ਸਰੀਰ ਨ ਥੂਲ ਵਿਖਯਨਹਿੰ ਸੁਖਪਤਿਕੋ ਅਭਾਵ ਜਿਸਮਾਂਹਿ[4]।[5]ਜੋ ਚੌਦਹਿ ਅੱਧਯਾਤਮਾਦਿ ਕੀ ਰਹਤਿ ਸਮੱਗ੍ਰ ਵਾਸ਼ਨਾ ਜਾਂਹਿ। ਅਵਿੱਦ੍ਯਾ ਮਧ ਸੂਖਮ ਵਿਵਹਾਰ ਜੁ ਫੁਰੈ ਅਮੂਰਤਿਸਾਖੀ ਮਾਂਹਿ।'ਤੈਜਸਅਭਿਮਾਨੀਕੀ'ਜਾਨਹੁ'ਸੁਪਨਾਵਸਥਾ' ਕਹੀਯੈ ਤਾਂਹਿ"॥੧੪॥[6]ਸਮੱਗ੍ਰ ਵਾਸ਼ਨਾਮਧ ਜੁ ਅਮੂਰਤਿ ਸਰਵ ਅਵਿੱਦ੍ਯਾ ਕੋ ਵਿਵਹਾਰ। ਕਾਰਣ ਦੇਹ ਅਵਿੱਦ੍ਯਾ ਮਹਿੰ ਏ ਭਏ ਲੀਨ ਸੂਖਮਤਾ ਸਾਰਾਸਾਖੀ ਗ੍ਯਾਨ ਰਹਯੋ ਸਨ[7] ਮਾਤੂੰ 'ਪ੍ਰਾਗ ਅਭਿਮਾਨੀ ਕੀ' ਨਿਰਧਾਰ। ਇਹ 'ਸੁਖਪਤੀ ਅਵਸਥਾ' ਲਖਿ ਸਿਖ[8] ਤੀਨਹੁੰ ਭਨੀ ਭਲੇ ਉਰ ਧਾਰਿ ॥ ੧੫ ॥ [9]ਜਾਗ੍ਰਤਿ ਮਹਿੰ ਕਿਸ ਕਾਰਣ ਤੇ ਕਿਤ ਲਗਹਿ ਚੋਟ ਜਹਿੰ

---

[1]ਚੌਦਾਂ ਇੰਦ੍ਰੀਆਂ ਦੇ ਸਮੁਦਾਯ ਨੂੰ ਅਧ੍ਯਾਤਮ (ਕਹਿੰਦੇ ਹਨ),ਇਨ੍ਹਾਂ ਦੇ ਵਿਸ਼ੇ ਭੀ ਇਤਨੇ (ਭਾਵ ੧੪) ਹਨ, ਉਨ੍ਹਾਂ ਨੂੰ 'ਅਧਭੂਤ' ਜਾਣੋ, ਇਨ੍ਹਾਂ ਦੇ ਦੇਵਤੇ ਭੀ ੧੪ ਹਨ ਉਨ੍ਹਾਂ ਨੂੰ 'ਅਧਿਦੈਵ' ਜਾਣੋ(ਜਿਸ ਹਾਲਤ ਵਿਚ ਇਹ)ਖ਼ ਪਰਤ੍ਯੱਖ ਫੁਰ ਰਹੇ ਹਨ, ਸਖੋਪਤੀ ਤੇ ਸੁਪਨ ਦਾ ਅਭਾਵ ਹੈ ਜਿਸ ਵਿਚ ਵਾਸ਼ਨਟੀ ਤੇ ਸਮਸ਼੍ਟੀ ਦੀਆਂ ਸਾਰੀਆਂ ਮੂਰਤਾਂ ਸਫੁਰਨ ਹੋ ਰਹੀਆਂ ਹਨ[ਬਸਸ਼ਟਿ =ਪ੍ਰੀਤ ਏਕਤਾ, ਵੱਖੋ ਵੱਖਤਾ। ਸਮਸ਼ਟਿ=ਸਮੁਦਾਇ, ਸਮੂਹ] । [2]ਜਿਸ ਵੇਲੇ ਇਹ ਸਾਰੇ ਸਾਖੀ ਵਿਚ ਸਫੁਰਨ ਹੋ ਰਹੇ ਹਨ, ਓਹ ਜਾਗ੍ਰਤ ਅਵਸਥਾ ਹੈ ਇਸ ਨੂੰ ਵਿਸ਼੍ਵ ਅਭਿਮਾਨੀ ਦੀ ਜਾਗ੍ਰਤ ਅਵਸਥਾ ਆਖਦੇ ਹਨ [ਸਾਖੀ=ਦ੍ਰਿਸ਼੍ਟਾ, ਅੰਦਰਲਾ, ਨਿਰਲੇਪ ਦੇਖਣਹਾਰ। ਵਿਸ਼੍ਵ ਅਭਿਮਾਨੀ=ਅੱਖਾਂ ਵਿਚ ਬੈਠਕੇ ਵਿਸ਼੍ਵ (ਜਗਤ ਨੂੰ) ਜੋ ਦੇਖਦਾ ਹੈ ਉਸ ਵੇਲੇ ਜੀਵ ਦਾ ਨਾਮ ਵਿਸ਼੍ਵ ਕਹਿੰਦੇ ਹਨ। ਇਹ ਜਾਗ੍ਰਤ ਅਵਸਥਾ ਨੂੰ ਅਨੁਭਵ ਕਰਦਾ ਹੈ ਕਿ ਮੈਂ ਜਾਗਦਾ ਹਾਂ, ਇਸ ਕਰਕੇ ਇਸ ਨੂੰ ਜਾਗ੍ਰਤ ਦਾ ਅਭਿਮਾਨੀ ਕਹਿੰਦੇ ਹਨ]। *(੨ ਸੁਪਨ ਚਲਿਆ:=) [3]ਜਿਸ ਅਵਸਥਾ ਵਿਚ ਨਾ ਸਥੂਲ ਸਰੀਰ ਨਾ ਸਥੂਲ ਵਿਸ਼ੇ ਸਫੁਰਨ) ਹੁੰਦੇ ਹਨ, ਤੇ ਸਖੋਪਤੀ ਦਾ ਜਿਸ ਵਿਚ ਅਭਾਵ ਹੈ। [4]ਜੋ ਪਿਛੇ ੧੪ ਅਧ੍ਯਾਤਮ ਆਦਿਕ (ਭਾਵ ੪੨) ਕਹੇ ਹਨ ਅਤੇ ਜਿੱਥੇ ਸਾਰੀਆ ਵਾਸ਼ਨਾਂ ਰਹਿੰਦੀਆਂ ਹਨ, ਓਥੇ ਜੋ 'ਸਾਖੀ' ਨੂੰ ਅਵਿੱਦ੍ਯਾ ਮਈ ਸੂਖਮ ਅਮੂਰਤ ਵਿਵਹਾਰ ਫੁਰਦਾ ਹੈ ਉਸ ਨੂੰ ਸੁਪਨ ਅਵਸਥਾ ਕਹੀਦਾ ਹੈ, ਉਹ ਅਵਸਥਾ ਤੈਜਸ ਅਭਿਮਾਨੀ ਦੀ ਜਾਣੋ । [5](੮. ਸਖੋਪਤੀ ਟੁਰੀ)। [6]ਸੱਤਜ। [7]ਸਾਰੀਆਂ ਵਾਸ਼ਨਾਂ ਰੂਪ ਜੋ ਅਮੂਰਤ ਵਿਵਹਾਰ ਹੈ ਤੇ ਅਵਿੱਦ੍ਯਾ ਦਾ ਸਰਬ ਵਿਵਹਾਰ ਹੈ, (ਇਹ) ਕਾਰਨਦੇਹ ਰੂਪੀ ਅਵਿੱਦ੍ਯਾ ਵਿਚ ਸੂਖਮ ਹੋਕੇ ਜਿੱਥੇ ਸਾਰਾ ਲੀਨ ਹੋ ਗਿਆ, ਜਿੱਥੇ ਸਤਜ ਮਾਤ੍ਰ ਦਾ ਗ੍ਯਾਨ ਸਾਖੀ ਰਹਿ ਗਿਆ ਉਸਨੂੰ 'ਸਖੋਪਤੀ' ਅਵਸਥਾ ਲਖ ਹੇ ਸਿੱਖ, ਇਹ ਅਵਸਥਾ ਪ੍ਰਾਗ ਅਭਿਮਾਨੀ ਦੀ ਹੈ। [8] ੯. ਮੂਰਛਾ ਚੱਲੀ)। *ਵੇਰਵੇ ਲਈ ਦੇਖੋ ਅੰਸੂ ੪੪, ਅੰਕ ੧੨ ਤੋਂ ੧੫ ।

ਮਰਮ ਸਥਾਨ। ਕਿਧੌਂ ਰੋਗ, ਕੈ ਅਪਰ ਹੇਤ ਹੁਇ, ਜੌ ਲੌ ਰਹੈ ਅਚੇਤ ਮਹਾਂਨ[1]। ਤੌਲੌ ਸਾਖੀ ਕੇਰ ਅਵਾਂਤਰ ਵਿੱਸ੍ਵ ਅਭਿਮਾਨੀ ਕੋ ਪਹਿਚਾਨ[2]। ਕਹੈਂ 'ਮੂਰਛਾ' ਕੋ ਸਰੂਪ ਇਹ, ਜਾਵਦ ਨਹੀਂ ਪ੍ਰਾਨ ਕੋ ਹਾਨ[3]॥ ੧੬॥ [4]ਤ੍ਰਿਪੁਟੀ ਗਯਾਤਾ ਗਯਾਨ ਗੋਯ ਜਹਿਂ ਭਾਸੈ ਬ੍ਰਹਮ ਭਾਵ ਕੋ ਲੀਨ। ਤਿਹ 'ਸਮਾਧਿ ਸਵਿਕਲਪ' ਕਹਤਿਹੈਂ, ਜਹਿਂ ਤ੍ਰਿਪੁਟੀ ਵਿਕਲਪ ਵਿਹੀਨ। ਇਕ ਬ੍ਰਹਮ ਭਾਵ 'ਸਮੇਤ ਸਮਾਧੀ ਨਿਰਵਿਕਲਪ' ਤਿਹ ਕੋ ਮਨ ਚੀਨ[5]। ਵਿੱਸ੍ਵ ਅਭਿਮਾਨੀ ਕੀ ਸਾਖੀ ਮਹਿਂ ਦੁਇ ਪ੍ਰਕਾਰ ਕੀ ਕਹੈਂ ਪ੍ਰਬੀਨ[6]॥ ੧੭॥ [7]ਸਮਾਧਿ, ਮੂਰਛਾ, ਤੀਨ ਅਵਸਥਾ, ਸਭਿਨਿ ਪਕਾਸ਼ੈ ਭਾਵਾਭਾਵ। ਨਿਜ ਅਨਸ੍ਯੂਤ ਸਭਿਨਿ ਮਹਿਂ ਦੇਖੈ, ਹਉਂ ਹੀ ਪਿਖਨਹਾਰ ਉਰ ਲਯਾਵ। ਜਾਗ੍ਰਤਿ ਥੂਲ ਥਿਰਤਿ ਸੋਂ ਮਿਲਿਕੈ ਸੁਪਨੇ ਸੂਖਮ ਥਿਰਤਿ ਮਿਲਾਵ। ਥਿਰਤਿ ਆਵੈ-ਦਨਾ ਸੁਖਪਤਿ ਮਹਿਂ ਮਿਲਿ ਪਿਖਹਿ ਜੁ 'ਤੁਰੀਯਾਵਸਥਾ' ਗਾਵ[8]॥ ੧੮॥ ਦੋਹਰਾ॥ ਨਿਰਵਿਕਲਪਤਾ ਤੇ ਰਹਤਿ ਸਭਿ ਮਹਿਂ ਮੋਹਿ ਸਰੂਪ[9]। ਤੁਰੀਯਾ-ਵਸਥਾ ਜਾਨੀਏ ਤੁਰੀਯਾ ਤੱਤ ਅਨੂਪ[10]॥ ੧੯॥ ਸ੍ਰੈਯਾ ਛੰਦ॥ [11]ਜਾਗ੍ਰਤਿ ਆਦਿ ਸਮਾਧਿ ਅੰਤ ਲੌ ਤ੍ਰਿਧਾਭਿਮਾਨੀ ਮਲਿਨ ਸੁ 'ਜੀਵ[12]'। ਤੁਰੀਯਾ

---

[1](ਗਲ ਕਿ) ਜਦ ਤਕ ਬਹੁਤ ਬੇਹੋਸ਼ ਰਹੇ। [2]ਤਦ ਤਕ ਸਾਖੀ ਦੇ ਵਿਚ (ਇਹ ਸਫੁਰਨ ਹੋ ਰਹੀ ਹੈ) ਇਸਦਾ ਅਭਿਮਾਨੀ ਬੀ ਵਿਸ਼ਨੂ ਹੈ। [3]ਭਾਵ ਜਦ ਤਕ ਮਰਿਆ ਨਹੀਂ। [4](੧੦. ਸਮਾਧੀ ਤੁਰੀ)। [5]ਜਿੱਥੇ ਬ੍ਰਹਮ ਭਾਵ ਨੂੰ ਲੈਕੇ ਤ੍ਰਿਪੁਟੀ ਅਰਥਾਤ ਗਯਾਤਾ ਗਿਆਨ ਗੋਯ ਭਾਸ ਰਹੀ ਹੈ ਉਸ ਨੂੰ ਸਵਿਕਲਪ ਸਮਾਧੀ ਕਹਿੰਦੇ ਹਨ (ਪਰ) ਜਿੱਥੇ ਤ੍ਰਿਪੁਟੀ ਵਿਕਲਪ ਤੋਂ ਖਾਲੀ ਇਕ ਬ੍ਰਹਮ ਭਾਵ ਮਾਤ੍ਰ ਹੈ ਉਸਨੂੰ ਨਿਰਵਿਕਲਪ ਸਮਾਧੀ ਮਨ ਵਿਚ ਸਮਝ ਲੈ। [6]ਸਾਖੀ ਵਿਚ ਵਿਸ਼ਨੂ ਅਭਿਮਾਨੀ ਦੀ ਸਮਾਧੀ ਦੀ ਅਵਸਥਾ ਦੋ ਪ੍ਰਕਾਰ ਦੀ ਕਹਿੰਦੇ ਹਨ ਪ੍ਰਬੀਨ। [7](੧੧. ਤੁਰੀਆ ਚੌਲੀ)। [8]ਮੂਰਛਾ, ਸਮਾਧੀ, ਏ ਅਵਸਥਾ (ਜਾਗ੍ਰਤ, ਸੁਪਨ, ਸੁਖੋਪਤਿ, ਸਭਨਾਂ ਦੇ ਦੋਣ ਨਾ ਹੋਣ ਨੂੰ ਪ੍ਰਕਾਸ਼ੇ ਤੇ ਆਪਣੇ ਆਪ ਨੂੰ ਸਭ ਵਿਚ ਮਿਲਿਆ ਹੋਇਆ ਦੇਖੇ ਤੇ ਅਨੁਭਵ ਕਰੇ ਕਿ ਮੈਂ ਹੀ (ਸਭ ਦਾ) ਦੇਖਣਹਾਰ ਹਾਂ, ਜਾਗ੍ਰਤ ਵਿਚ ਸਥੂਲ ਥਿਰਤੀ ਨਾਲ ਮਿਲਕੇ, ਸੁਪਨੇ ਵਿਚ ਸੂਖਮ ਥਿਰਤੀ ਨਾਲ ਮਿਲਕੇ, ਸਖੋਪਤੀ ਵਿਚ ਆਵਿਦਯਾ ਥਿਰਤੀ ਨਾਲ ਮਿਲਕੇ, (ਸਭ ਨੂੰ) ਜੋ ਦੇਖੇ, ਉਸਨੂੰ ਤੁਰੀਆ ਅਵਸਥਾ ਕਹਿੰਦੇ ਹਨ। [9]ਸਾਰਿਆਂ ਵਿਚ ਮੇਰਾ ਹੀ ਸਰੂਪ ਹੈ। [10]ਇਹ ਤੁਰੀਆ (ਅਵਸਥਾ ਜਾਣੋ, ਨਹੀਂ ਨਹੀਂ ਇਹ ਤਾਂ) ਤੁਰੀਆ ਦੀ ਮਿਸਾਲ ਭੱਜੂ (ਯਥਾਰਥ) ਹੈ। [11](੧੨. ੧੩, ਜੀਵ ਤੇ ਸਾਖੀ ਦੂਰੇ)। [12]ਜਾਗ੍ਰਤ ਤੋਂ ਆਦਿ ਲੈਕੇ ਸਮਾਧੀ ਦੇ ਅੰਤ ਤਕ ਤੇ ਤਿੰਨਾਂ (ਸਰੀਰਾਂ) ਦਾ ਅਭਿਮਾਨੀ ਜੋ ਹੈ ਸੋ ਜੀਵ ਹੈ, (ਪਰ ਇਹ ਜੀਵ ਦਾ) ਮਲਿਨ ਸਰੂਪ ਹੈ।

[1]ਜਾਗ੍ਰਿਤਾਦਿ ਸਭਿਹਿਨਿ ਕਹੁ ਅਹੈ ਪ੍ਰਕਾਸ਼ੀ ਸਾਖੀ ਥੀਵ। ਸੋ ਸਰੂਪ ਹੈ ਸੁੱਧ ਜੀਵ ਕੋ ਬ੍ਰਹਮ ਰੂਪ ਲਖਿ ਆਨੰਦ ਸੀਵ[1]। ਤੁਰੀਆ ਸਾਖੀ ਸਾਖੀ ਤੁਰੀਆ ਯਾਂਤੇ ਏਕ ਰੂਪ ਲਖਿ ਲੀਵ[2]॥੨੦॥ [3]ਈਸ਼ੁਰ, ਬ੍ਰਹਮਾਂ, ਬਿਸ਼ਨੁ, ਰੁੱਦ੍ਰ ਕਹੁ ਮੂਰਤਿ ਧਾਰੀ ਤ੍ਰਿਧਾ ਅਨੂਪ। ਬ੍ਰਹਮ ਸਰੂਪ ਸੁ ਤੁਰੀਯਾ ਜੀਵਹਿ ਈਸ਼ੁਰ ਤੁਰੀਯਾ ਬ੍ਰਹਮ ਸਰੂਪ।ਈਸ਼ੁਰ ਜੀਵਏਕ ਇਮਜਾਨਹੁ ਦ੍ਵੈ ਤੁਰੀਯਾ ਹੀ ਇਨਕੋ ਰੂਪ*। ਸਾਖੀ ਕੋ ਸਰੂਪ ਨਿਰਵਿਕਲਪ ਸੋਈ ਬ੍ਰਹਮ ਜਾਨ ਸੁਖ ਰੂਪ[3] ॥੨੧॥ ਦੋਹਰਾ ॥ ਸੋ ਬ੍ਰਹਮ ਕਿਹ ਸੋਂ ਮਿਲਜੋ ਨਹਿੰ ਨਜ਼ਾਰੋ ਨਹਿ ਕਿਹ ਸਾਥ। ਨਿਰਵਿਕਲਪ ਸੋ ਬ੍ਰਹਮ ਹੈ ਉਰ ਜਨਾਇ ਗੁਰ ਨਾਥ॥੨੨॥ ਬ੍ਰਹਮ ਰੂਪ ਆਨੰਦ ਹੈ ਆਨੰਦ ਸੋ ਬ੍ਰਹਮ ਰੂਪ। ਜਿਸ ਜਾਨੇ ਬੰਧਨ ਕਟੈਂ ਮਿਟਹਿ ਅੰਧ ਤਮ ਕੂਪ ॥੨੩ ॥ ਸ੍ਰੈਯਾ ਛੰਦ ॥ [4]'ਇਸ਼ਟ' ਕਹੈਂ ਪ੍ਰਿਯ ਬਸਤੁ ਕਿ ਦਰਸ਼ਨ ਸੀਸ ਇਹੀ ਪੰਛੀ ਕੋ ਜਾਨ।ਸੋ ਪ੍ਰਾਪਤਿ ਲਖਿ 'ਮੋਦ' ਦਹਿਨ ਪਰ, ਭੋਗਨ ਚ੍ਵੈ 'ਪ੍ਰਮੋਦ' ਪਰ ਆਨ। ਹੋਨਿ 'ਅਨੰਦ ਸਰੂਪ ਕੋਸ਼' ਕੋ, 'ਬ੍ਰਹਮ' ਪੁਛ ਲਖੀਯਹਿ ਧਿਸ਼ਟਾਨ। ਬ੍ਰਹਮ ਅਵੈਵ ਭਯੋ ਨਹਿੰ ਸ਼ੰਕਹੁ ਆਸ਼੍ਰਿਤ ਤੇ ਕਹਿ ਪੁੰਛ ਸਮਾਨ[5] ॥੨੪॥ ਦੋਹਰਾ ॥ [6]ਕਾਰਣ ਇਹੀ ਸਰੀਰ ਹੈ

---

[1]ਤੁਰੀਆਂ ਤੇ ਜਾਗ੍ਰਿਤ ਆਦਿ ਸਭਨਾਂ ਦਾ ਜੋ ਪ੍ਰਕਾਸ਼ਕ ਹੈ ਸਾਖੀ ਹੈ, ਉਹ ਜੀਵ ਦਾ ਸ਼ੁਧ ਸਰੂਪ ਹੈ, ਉਹੀ ਬ੍ਰਹਮ ਰੂਪ ਹੈ ਉਸ ਨੂੰ ਜਾਣਕੇ ਆਨੰਦ ਦੀ ਅਵਧੀ ਹੋ ਜਾਂਦੀ ਹੈ[ਆਨੰਦ+ਆਸੀਵ= ਆਨੰਦ (ਰੂਪ) ਹੋ ਜਾਂਦਾ ਹੈ। (ਅ) ਆਨੰਦ+ਸੀਮਾ=ਆਨੰਦ ਦੀ ਹਦ, ਪੂਰਨ ਆਨੰਦ]। [2]ਲਖ ਲਓ। [3]ਬ੍ਰਹਮਾ ਵਿਸ਼ਨੂ ਤੇ ਸ਼ਿਵ ਤਿੰਨੇ ਉੱਤਮ ਮੂਰਤੀਆਂ ਈਸ਼੍ਵਰ ਦੀਆਂ ਹੀ ਹਨ, ਜਿਵੇਂ ਜੀਵ ਦਾ ਤੁਰੀਆ ਸ੍ਵਰੂਪ ਬ੍ਰਹਮ ਹੀ ਹੈ ਤਿਵੇਂ ਈਸ਼੍ਵਰ ਦਾ ਭੀ ਤੁਰੀਆ ਸ੍ਵਰੂਪ ਬ੍ਰਹਮ ਹੀ ਹੈ। ਐਉਂ ਈਸ਼੍ਵਰ ਤੇ ਜੀਵ ਨੂੰ ਇਕੋ ਜਾਣੋ, ਇਨ੍ਹਾਂ ਦੋਹਾਂ ਦਾ ਰੂਪ ਇਕੋ ਤੁਰੀਆ ਹੀ ਹੋਇਆ। ਸਾਖੀ ਦਾ ਜੋ ਨਿਰਵਿਕਲਪ ਸ੍ਵਰੂਪ ਹੈ ਓਹੀ ਸੁਖ ਰੂਪ ਬ੍ਰਹਮ ਜਾਣ। [4](੧੫. ਤੁਣ ਕੋਸ਼ ਚੱਲੇ, ਪਹਿਲਾ ਕੋਸ਼ ਆਨੰਦਮਯ ਟੁਰਿਆ, ਪੰਛੀ ਦੇ ਸਰੂਪ ਵਿਚ ਵਰਣਨ ਕਰਨਗੇ:–)। [5]ਇਸ਼ਟ ਪਿਆਰੀ ਵਸਤੂ ਦੇ ਦਰਸ਼ਨ (ਦੇ ਆਨੰਦ) ਨੂੰ ਕਹਿੰਦੇ ਹਨ, ਇਸ ਨੂੰ ਇਕ ਪੰਖੀ ਦਾ ਸਿਰ ਸਮਝੋ, ਉਸ (ਇਸ਼ਟ ਵਸਤੂ ਦੀ) ਪ੍ਰਾਪਤੀ (ਦੇ ਆਨੰਦ) ਨੂੰ ਮੋਦ (ਕਹਿੰਦੇ ਹਨ ਉਹ) ਪੰਛੀ ਦਾ ਦਹਿਨਾ ਪਰ ਸਮਝੋ, (ਪ੍ਰਾਪਤ ਇਸ਼ਟ ਵਸਤੂ ਦੇ) ਭੋਗਣ (ਦੇ ਆਨੰਦ ਨੂੰ) ਪ੍ਰਮੋਦ ਕਹਿੰਦੇ ਹਨ, (ਇਸ ਨੂੰ) ਦੂਸਰਾ ਖੰਭ (ਸਮਝੋ)। ਆਨੰਦਮਯ ਕੋਸ਼ ਦਾ ਸਰੂਪ (ਪੂਰਾ) ਹੋਣ ਵਿਚ ਅਧਿਸ਼ਠਾਨ ਜੋ ਬ੍ਰਹਮ ਹੈ ਉਸ ਨੂੰ ਪੁਛ ਜਾਣੋ। ਇਹ ਸ਼ੰਕਾ ਨਾ ਕਰੋ ਕਿ ਬ੍ਰਹਮ ਅੰਗਾਂ ਵਾਲਾ ਹੋ ਗਿਆ ਹੈ, ਆਖ਼ਰਾ ਰੂਪ (ਅਧਿਸ਼ਠਾਨ) ਹੋਣ ਕਰਕੇ ਉਸ ਨੂੰ ਪੁਛ ਦੇ ਤੁੱਲ ਕਿਹਾ ਹੈ। [6]ਇਕ ਜੀਵ ਦਾ ਇਹ 'ਵਯਸ਼ਟੀ ਕਾਰਣ ਸਰੀਰ' ਹੈ ਤਿਵੇਂ ਈਸ਼੍ਵਰ ਦਾ (ਇਕ) 'ਸਮਸ਼ਟੀ ਕਾਰਣ ਸਰੀਰ' ਹੈ, ਜੋ ਸਾਰਿਆਂ (ਸਰੀਰਾਂ ਤੇ ਕੋਸ਼ਾਂ) ਤੋਂ ਅੰਦਰਲਾ ਹੈ। *ਪਾ:–ਦ੍ਵੈ ਕੋ ਤੁਰੀਆ ਹੀ ਅਨੁਰੂਪ।

ਬਨਸ਼ਿ ਜੀਵ ਇਕ ਕੇਰ।ਤਿਮ ਸਮਸ਼ਿ ਹੈ ਈਸ਼ ਕੋ ਅੰਤਰ ਸਭਿ ਤੇ ਹੇਰਿ[1] ॥੨੫॥ [2]ਇਸ ਉਪਰ ਤੈ ਕੋਸ਼ ਜੋ ਜਾਨੋ ਲਿੰਗ ਸਰੀਰ। ਬਨਸ਼ਿ ਜੀਵ ਕੋ ਏਕ ਹੈ ਸਮਸ਼ਿ ਈਸ਼ ਕੋ ਧੀਰ[2]॥੨੬॥ [3]'ਕੋਸ਼ ਅੰਨਮਯ'ਵਹਿਰਕੋ ਜਾਨਹੁ ਸਕਲ ਸਰੀਰ। ਸਿਰ ਸਿਰ ਬਾਹੁ ਬਾਹੁ ਦੈ ਪ੍ਰਿਸ਼ਟ ਥਿਰੈ ਜਹਿੰ ਧੀਰ[3] ॥ ੨੭ ॥ ਚੌਪਈ ॥ ਪੰਚ ਕੋਸ਼ ਪੰਛੀ ਪੰਚ ਕਹੈ। ਬੀਚ ਬੇਦ ਕੇ ਸੰਤਨਿ ਲਹੈ। [4]ਪੰਚ ਕਰਮ ਇੰਦ੍ਰੀ, ਪੰਚ ਪ੍ਰਾਨ। 'ਕੋਸ਼ ਪ੍ਰਾਣਮਯ' ਜਾਨ ਸੁਜਾਨ[4]॥੨੮॥ [5]ਏਕ ਪ੍ਰਾਣ ਕੀ ਚਾਰਹੁੰ ਪੌਣ। ਸਿਰ ਇਕ ਪਰ ਦੈ ਪੂਛ ਇਕ ਤੌਨ[5]। [6]ਕਰਮ ਇੰਦ੍ਰੀਆਂ ਮਨ ਕੋ ਸਹਿਤ।'ਕੋਸ਼ ਮਨੋਮਯ'ਇਸ ਕੋ ਕਹ ਤ[6]॥੨੯॥ ਗਿਰਾ ਬੈਖਰੀ' ਇਸ ਕੋ ਸਿਰ ਹੈ। ਪਸ਼ਯੰਤੀ,ਮਧਮਾ,ਜੁਗ ਪਰ ਹੈਂ[7]। ਪਰਾ ਪੂੰਛ[8] ਇਹ ਜਾਨ ਸੁਜਾਨ। ਭਯੋ ਬਿਹੰਗਮ ਇਸੀ ਬਿਧਾਨ[9]॥੩੦॥ਪੰਚਹੁੰ ਇੰਦ੍ਰੈ ਗ੍ਯਾਨ ਸੁਹਾਇ[10]। ਔਰ ਖਸ਼ਟਮੀ ਬੁੱਧਿ ਮਿਲਾਇ। 'ਕੋਸ਼ ਬਿਗ੍ਯਾਨ ਮਯੰ' ਇਹ ਜਾਨੋ। ਤਿਨ ਸਮ ਇਹ ਪੰਛੀ ਪਹਿਚਾਨੋ ॥ ੩੧॥ ਤੀਨ ਕੋਸ਼ ਜੋ ਕਰੇ ਬਖਾਨ। ਏ ਹੈਂ ਲਿੰਗ ਸ਼ਰੀਰ ਪਛਾਨ। ਪੰਚਹੁੰ ਕੋਸ਼ ਰੁ[12] ਤੀਨ ਸਰੀਰ। ਬਰਨਨ ਕਰੈ ਲਖਹੁ ਉਰ ਧੀਰ[13]॥੩੨॥ ਸਤਿ ਚੇਤਨ ਆਨੰਦ ਸਰੂਪ।ਸੂਖਮ ਤੇ ਸੂਖਮ ਅਨਰੂਪ[14]। ਇੰਦ੍ਰਯ ਥੂਲ ਬਿਸ਼ੈ ਕਿਮ ਹੋਇ[15] ?। ਬੁਧਿ ਸੂਖਮ ਤੇ ਲਖੀਏ ਸੋਇ॥੩੩॥ ਤਿਸਕੇ ਢਿਗ ਵਰਤੀ ਬੁਧਿ ਏਕ[16]।

[1]ਪ੍ਰਮਾਣ ਪਿੱਛੇ ਆ ਚੁਕਾ ਹੈ।[2]ਇਸ ਦੇ ਉਪਰ ਤੈ ਕੋਸ਼ ਜੋ ਹਨ,ਓਹ ਲਿੰਗ ਸ਼ਰੀਰ ਵਿਚ ਜਾਣੋ। ਵਜ਼ਸ਼ਟੀ (ਲਿੰਗ ਸਰੀਰ) ਹਰੇਕ ਜੀਵ ਦਾ ਹੈ ਤੇ ਸਮਸ਼ਟੀ (ਲਿੰਗ ਸਰੀਰ) ਈਸ਼ੂਰ ਦਾ ਹੈ, ਹੇ ਦਾਨਿਓਂ ! [3]ਬਾਹਰ ਦੇ ਸਾਰੇ ਸਰੀਰ ਨੂੰ ਅੰਨਮਯ ਕੋਸ਼ ਜਾਣੇ (ਪੰਛੀ ਦੇ) ਸਿਰ ਦੀ ਥਾਂ ਸਿਰ, ਪਰਾਂ ਦੀ ਥਾਂ ਦੋ ਬਾਹਾਂ ਤੇ ਬਾਕੀ ਦਾ ਧੜ ਪੰਛੀ ਦੀ ਪੂਛ (ਦੀ ਥਾਵੇਂ) ਹੈ। [ਥਿਰੈ ਜਹਿੰ=ਜਿਸ ਨਾਲ ਇਸਥਿਤ ਹਨ ਸਿਰ ਤੇ ਬਾਹਾਂ ਉਹ ਕੀ ਹੈ ? ਬਾਕੀ ਦਾ ਧੜ। ਪ੍ਰਿਸ਼ਟ=ਪਿੱਠ, ਪੂਛ]। [4]ਪੰਜ ਕਰਮ ਇੰਦ੍ਰੇ ਪੰਜ ਪ੍ਰਾਣ, ਇਸਨੂੰ ਹੀ ਸੁਜਾਨ!ਪ੍ਰਾਣਮਯ ਕੋਸ਼ ਜਾਣ। [5]ਇਕ ਪ੍ਰਾਣ ਦੀਆਂ ਚਾਰ ਪੌਣਾਂ (ਜੋ ਹਨ ਉਹੀ) ਇਕ ਸਿਰ ਹੈ, ਦੋ ਪਰ ਹਨ ਤੇ ਇਕ ਪੂਛ ਹੈ। [6](ਮਨੋਮਯ ਕੋਸ਼ ਵੱਲਿਆਃ—)ਕਰਮ ਇੰਦ੍ਰੀਆਂ ਮਨ ਦੇ ਸਮੇਤ ਇਸ ਨੂੰ ਮਨੋਮਯ ਕੋਸ਼ ਆਖਦੇ ਹਨ। [7]ਬੈਖਰੀ ਬਾਣੀ। [8]ਦੋਵੇਂ ਖੰਭ ਹਨ।[9]ਪਰਾ ਬਾਣੀ ਪੂਛ ਹੈ।[10]ਇਸ ਟ੍ਰੋਕੇ ਨਾਲ ਇਹ ਭੀ ਪੰਛੀ(ਦਾ ਰੂਪਕ) ਹੋ ਗਿਆ। [11]ਪੰਜ ਗ੍ਯਾਨ ਇੰਦ੍ਰੇ। [12]ਅਰ। [13]ਦਾਨਿਓ ! ਦਿਲ ਵਿਚ ਸਮਝੋ, ਵਰਣਨ ਕੀਤੇ ਹਨ। [ਸੂਚਨਾਃ—ਪਰ ਕ੍ਰਮਵਾਰ ਕੋਸ਼ਾਂ ਤੇ ਸਰੀਰਾਂ ਦਾ ਵਰਣਨ ਨਹੀਂ ਹੋਇਆ, ਸੋ ਕ੍ਰਮਵਾਰ ਐਉਂ ਹੈਃ—ਅੰਨਮਯ ਕੋਸ਼, ਪ੍ਰਾਣਮਯ ਕੋਸ਼, ਮਨੋਮਯ ਕੋਸ਼, ਵਿਗ੍ਯਾਨਮਯ ਕੋਸ਼ ਤੇ ਆਨੰਦਮਯ ਕੋਸ਼, ਤੇ ਸਰੀਰ ਤਿੰਨ ਇਹ ਹਨਃ—ਸਥੂਲ, ਸੂਖਮ (ਲਿੰਗ) ਤੇ ਕਾਰਣ]। [14]ਰੂਪ ਰਹਿਤ। [15]ਥੂਲ ਇੰਦ੍ਰੀਆਂ ਦਾ ਵਿਸ਼ਾ ਕੀਕੂੰ ਬਣੇ ਭਾਵ ਓਹ ਕੀਕੂੰ ਇਸ ਨੂੰ ਲਖ ਲੈਣ। [16]ਭਾਵ ਆਤਮਾ ਦੇ ਨੇੜੇ ਵਰਤਣ ਵਾਲੀ ਇਕ ਬੁੱਧੀ ਹੈ।

ਯਾਂਤੇ ਇਹ ਲਖਿ ਸਕਹਿ ਬਿਬੇਕ[1]। [2]ਰਚਯੋ ਜੁ ਮਨ ਕੋ ਮਹਿਦ ਪ੍ਰਵਾਹ। ਕਰਯੋ ਵਹਿਰ ਕੋ ਅੰਤਰ ਨਾਂਹਿ[3]॥ ੩੪॥ ਤਿਮ ਇੰਦ੍ਰੀ ਜੋ ਪੰਚਹੁ ਗ੍ਯਾਨ। ਇਨ ਕੋ ਭੀ ਕਿਯ ਵਹਿਰ ਪਯਾਨ[4]। ਪੰਚਹੁ ਵਿਸ਼ੈ ਵਹਿਰ ਕੋ ਗਹੈਂ[5]। ਕਿਸ ਪ੍ਰਕਾਰ ਮਨ ਕੋ ਨਹਿ ਲਹੈਂ[6]॥੩੫॥ਮਨ ਸਾਵਧਾਨ ਹੋਇ ਇਨ ਪੂਰੈ। ਪ੍ਰੇਰਤਿ ਕੋ ਹਟਿ ਕਰਿ ਨਹਿ ਹੇਰੈਂ[7]। ਮਨ ਸੂਖਮ ਇੰਦ੍ਰੀ ਹੈਂ ਥੂਲ। ਯਾਂਤੇ ਇਨਕੋ ਬਿਸ਼ੈ ਨ ਮੂਲ[8] ॥ ੩੬॥ ਤੈਸੇ ਮਨ ਕੋ ਬਿਸ਼ੈ ਨ ਆਤਮ[9]। ਜਾਨ ਸਕੈ ਨਹਿ ਅਹੈ ਅਨਾਤਮ[10]।ਸੂਖਮ ਆਤਮ, ਮਨ ਹੈ ਥੂਲ। ਨਹੀਂ ਜਾਇ ਤਿਸ ਕੀ ਦਿਸ਼ ਭੂਲ[11]॥੩੭॥ਪੰਚਹੁ ਇੰਦ੍ਰੀ ਮਨ ਖਸ਼ਟਮ ਹੈਂਵਹਿਰ ਮੁਖੀ ਇਹ ਕਰੈ ਪ੍ਰਥਮ ਹੈਂ[12]।ਯਾਂਤੇ ਹਤਿ ਹੋਏ ਇਸ ਰੀਤਿ[13]। ਤ੍ਰਿਪਤਹਿਂ ਨਹੀਂ ਧਾਵਤੇ ਨੀਤਿ ॥ ੩੮ ॥ ਬਿਨ ਸਤਿਗੁਰ ਕੀ ਸ਼ਰਨੀ ਪਰੈ। ਅੰਤਰਮੁਖੀ ਨ ਬ੍ਰਿਤ ਕੋ ਕਰੈ। ਜਿਸ ਤੇ ਥਿਰ ਹ੍ਵੈ ਲਹੈਂ ਅਰਾਮ। ਪ੍ਰਾਪਤਿ ਹੋਹਿ ਅਪਨ ਧਨ ਧਾਮ[14] ॥ ੩੯ ॥ ਬਿਗਰ ਗਏ ਜਿਮ ਪਸੁ ਹਰਿਆਉ[15]। ਜਿਤ ਕਿਤ ਦੌਰਤਿ ਸਹਿਜ ਸੁਭਾਉ।ਸਦਾ ਜੀਵ ਕੋ ਬਡ ਦੁਖਦਾਨੀ[16]। ਮ੍ਰਿਗ ਤ੍ਰਿਸ਼ਨਾ ਕੋ ਹਰਨ ਸਮਾਨੀ॥੪੦॥ਜਿਮ ਕਸਤੂਰੀ ਮਿਰਗ ਪਲਾਵੈ। ਠਹਿਰਹਿ, ਮੁਖ ਜਬਿ ਨਾਭਿ ਲਗਾਵੈ। ਤਿਮ ਹੀ ਬ੍ਰਹਮ ਕੋ ਜਬਿ ਇਹ ਜਾਨਹਿ। ਗਹੈਂ ਸਥਿਰਤਾ ਆਨੰਦ ਮਾਨਹਿ ॥ ੪੧ ॥ ਦੋਹਰਾ ॥ ਵਸਤੁ ਵਿਚਾਰ ਧਿਆਵਤੇ[17] ਮਨ ਪਾਵੈ ਬਿਸਰਾਮ। ਰਸ ਸ੍ਵਾਦਿਤ ਸੁਖ ਊਪਜੈ ਅਨੁਭਵ ਜਾਂਕੋ ਨਾਮ[18] ॥੪੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਸੂਖਮ ਬਿਚਾਰ' ਪਸ਼ੰਗ ਬਰਨਨੰ ਨਾਮ ਬਿਆਲੀਸਮੋ ਅੰਸੂ ॥ ੪੨ ॥ ' ੪੩. [ਆਤਮ ਵੀਚਾਰ–ਜਾਰੀ]।

ਦੋਹਰਾ॥ ਅਬ ਕਰਤਾ:–॥ਨਖ ਸ਼ਿਖ ਲੌ[19] ਤਨ ਥੂਲ ਮਹਿ 'ਅਹੰ' ਬਿਰਤਿ[20]

---

[1](ਉਸਦਾ) ਗਜ਼ਾਨ। [2]ਮਨ ਦਾ ਵੇਗ ਵਿਸ਼ੇਸ਼ ਕਰਕੇ ਬਾਹਰ ਮੁਖ ਹੈ, ਅੰਤਰ ਮੁਖ ਨਹੀਂ ਰਚਿਆ ਗਿਆ। [3]ਬਾਹਰ ਜਾਣ ਵਾਲੇ ਰਚੇ ਹਨ। [4](ਏਹ) ਬਾਹਰ ਦੇ ਪੰਜ ਵਿਸ਼ਿਆਂ ਨੂੰ ਗ੍ਰਹਣ ਕਰਦੇ ਹਨ। [5]ਨਹੀਂ ਲਖਦੇ। [6](ਏਹ) ਨਹੀਂ ਦੇਖ ਸਕਦੇ। [7]ਮਨ ਇਨ੍ਹਾਂ ਇੰਦ੍ਰਿਆਂ ਦਾ ਵਿਸ਼ਾ ਨਹੀਂ। [8]ਤਿਵੇਂ ਆਤਮਾ ਮਨ ਦਾ ਵਿਸ਼ਾ ਨਹੀਂ ਹੈ। [9](ਕਿਉਂਕਿ ਮਨ) ਅਨਾਤਮਾ ਹੈ। [10]ਭਾਵ ਮਨ ਆਤਮਾ ਵਲ ਨਹੀਂ ਜਾਂਦਾ। [11]ਮੂੱਢ ਤੇਂ ਬਾਹਰ ਮੁਖੀ ਰਚੇ ਗਏ ਹਨ। [12]ਇਸ ਕਰਕੇ ਸਾਰੂਪ ਤੇਂ ਭ੍ਰਿਸ਼ਟਹੋਏ ਹਨ। [13]ਅਪਣੇ ਘਰ(ਸਰੀਰ)ਵਿਚ ਹੀ ਆਤਮਧਨਨੂੰ ਪ੍ਰਾਪਤ ਹੋਜਾਣ। [14]ਹਰਿ-ਆਰੇ ਪਸੂ ਵਾਂਙੂ। [15](ਛੀਏ) ਦੁਖਦਾਈ ਹੈਨ। [16](ਆਤਮ) ਵਸਤੂ ਦੀ ਵਿਚਾਰ ਕਰਦਿਆਂ (ਤੇ ਨਾਮ) ਧਿਆਉਂਦਿਆਂ। [17](ਨਾਮ) ਰਸ ਦਾ ਸ੍ਵਾਦ ਲੈਂਦਿਆਂ ਸੁਖ ਉਪਜਦਾ ਹੈ ਅਨੁਭਵ (ਅੰਤ੍ਰੀਵ ਗਜ਼ਾਨ) ਇਸਦਾ ਨਾਮ ਹੈ। [18]ਨਹੁਆਂ ਤੇਂ ਚੋਟੀ ਤਕ। [19]'ਮੈਂ ਪਨੇ' ਦੀ ਬੁੱਧੀ, ਹਉਂ।

ਜਿਨ ਕੀਨਿ। ਸੋ 'ਕਰਤਾ' ਲਖੀਯਹਿ ਰਿਦੇ ਚੀਨਹੁ ਸਿੱਖ ਪ੍ਰਬੀਨ ॥ ੧ ॥ ਕ੍ਰਿਯਾ:—।ਇੰਦ੍ਰਯ ਦ੍ਵਾਰਾ ਨਿਕਸਿਕੈ ਵਿਰਤਿ ਵਿਖਯ ਲੌ ਜਾਇ[1]। 'ਕ੍ਰਿਯਾ' ਕਹੈਂ ਤਿਸ ਵਿਰਤਿਕੋ[2] ਸਤਿਗੁਰ ਦੇਤਿ ਸੁਨਾਇ ॥੨॥ ਕਰਮ:—॥[3]ਬਿਖਯ ਅਹੈਂ ਸ਼ਬਦਾਦਿ ਜੇ ਸਭਿ ਕੋ ਸਹਿਜ ਸੁਭਾਇ।ਤਿਨ ਸੰਗ ਬਨਾਪਹਿ ਵਿਰਤਿ ਜਥਿ ਕਹੀਯਹਿ ਕਰਮ ਬਨਾਇ* ॥੩॥ ਗਜ਼ਾਤਾ ਅਰ ਗਜ਼ਾਨ:—।[4]ਅਹੰ-ਵਿਰਤਿ ਚਿਦ ਭਾਸ ਜੁਤਿ ਸੋ ਗਜ਼ਾਤਾ ਪਹਿਚਾਨ।ਕ੍ਰਿਯਾਵਿਰਤਿ ਮਹਿ ਭਾਸ ਚਿਦ ਤਾਂਕੋ'ਗਜ਼ਾਨ'ਬਖਾਨ[5]॥੪॥ਗੋਯ ਅਰ ਪ੍ਰਮਾਤਾ†:—।[6]ਕਰਮ ਵਿਰਤਿ ਮਹਿ ਭਾਸ ਚਿਦ ਇਸ ਜੁਤਿ ਗੋਯ ਸੁ ਹੋਇ[7]। ‡ਗਜ਼ਾਤਾ ਪਰਮਾਤਾ ਅਹੈ ਇਕ ਕੇ ਆਖਯ ਦੋਇ[8]॥੫॥ਗਜ਼ਾਨ ਕਹੈਂ ਪ੍ਰਮਾਣਕੋ ਗੋਯ ਪ੍ਰਮੇਯ ਸੁਜਾਨ[9]। §ਤ੍ਰਿਪੁਟੀ ਮੈਂ ਲਖਿ ਆਪ ਕੋ ਕਹੈਂਅਪਰਮਾ ਗਜ਼ਾਨ[10]॥੬॥ਪ੍ਰਮਾ ਗਜ਼ਾਨ:—ਤ੍ਰਿਪੁਟੀ ਕੋ ਜੁ ਪ੍ਰਕਾਸ਼ ਹੀ ਅਰ ਸਭਿਕੋ ਧਿਸਠਾਨ[11]।ਅਪਨੋ ਆਪ ਸੁਜਾਨ ਹੀ ਸੋ ਕਹਿ ਪਰਮਾ ਗਜ਼ਾਨ[12]॥੭॥ਸ੍ਰੈਯਾਛੰਦ ॥[13]ਮਹਾਂਵਾਕ ਵੇਦਾਂਤ ਕਿ ਸਤਿ-ਗੁਰ ਤਿਸਕੋ ਹੋਨਿ ਯਥਾਰਥੰ ਗਜ਼ਾਨ[14]।[15]ਅਧਿਕਾਰੀਜੁ¶ਚਤੁ ਸ਼ੈ ਸਾਧਨ[16] ਵਿਖਯ ਜੀਵੇਸ਼੍ਵਰ ਇਕਤਾ ਜਾਨ[17]। ਬੋਧ ਬ੍ਰਹਮ ਬੋਧਕ ਵੇਦਾਂਤ ਸੁ ਇਹ

---

[1]ਬ੍ਰਿਤੀ ਵਿਸ਼ਿਆਂ ਤਕ ਜਾਵੇ। [2]ਬ੍ਰਿਤੀ ਨੂੰ। [3]ਸ਼ਬਦ (ਸਪਰਸ ਰੂਪ) ਆਦਿ ਜੋ ਵਿਸ਼ੇ ਹਨ ਤਿਨਾਂ ਸਾਰਿਆਂ ਨਾਲ ਜੋ ਸਹਿਜ ਸੁਭਾਵ ਬਿਰਤੀ ਵਿਆਪੇ (ਜਾਂ ਲਗੇ) ਤਾਂ ਉਸਨੂੰ ਕਰਮ ਕਹੀਦਾ ਹੈ। [4]ਚਿਦਾ ਭਾਸ ਸਹਿਤ ਜੋ ਅਹੰ (ਮੈਂ ਹਾਂ) ਦੀ ਬ੍ਰਿਤੀ (ਅੰਦਰ) ਹੈ, ਉਸ ਨੂੰ ਗਜ਼ਾਤਾ ਸਮਝੋ। ਕ੍ਰਿਯਾ ਬ੍ਰਿਤੀ ਵਿਚ ਜੋ ਚੇਤਨ ਦਾ ਆਭਾਸ ਹੈ ਉਸਨੂੰ 'ਗਜ਼ਾਨ' ਕਹਿੰਦੇ ਹਨ। [5]ਕਰਮ ਬ੍ਰਿਤੀ ਵਿਚ ਜਦੋਂ ਚਿਦਾ ਭਾਸ ਮਿਲੇ ਸੋ ਗੋਯ ਹੈ। [6]ਗਜ਼ਾਤਾ ਤੇ ਪ੍ਰਮਾਤਾ ਇਕ ਦੇ ਹੀ ਦੋ ਨਾਮ ਹਨ। [7](ਤਿਵੇਂ) ਗਜ਼ਾਨ ਨੂੰ ਪ੍ਰਮਾਣ ਤੇ ਗੋਯ ਨੂੰ ਪ੍ਰਮੇਯ ਕਹਿ ਲੈਂਦੇ ਹਨ। [8]ਤ੍ਰਿਪੁਟੀ ਵਿਚ ਆਪ ਨੂੰ ਜਾਣਨਾ ਇਹ ਅਪਰਮਾ ਗਜ਼ਾਨ ਕਹੀਦਾ ਹੈ। [9]ਜੋ ਸਭ ਦਾ ਅਧਿਸ਼ਟਾਨ ਹੈ। [10]ਉਸ ਨੂੰ ਅਪਣਾ ਆਪ ਜਾਣਨਾ ਇਹ 'ਪਰਮਾ ਗਜ਼ਾਨ' ਹੈ। [11]ਸਤਿਗੁਰੂ:—[12]ਇਹ ਯਥਾਰਥ ਗਜ਼ਾਨ ਉਸਨੂੰ (ਪ੍ਰਾਪਤ) ਹੁੰਦਾ ਹੈ ਕਿ ਜਿਸ ਨੂੰ ਕਿ ਵੇਦਾਂਤ ਦੇ ਮਹਾਂ ਵਾਕ (ਦੇ ਉਪਦੇਸ਼ਟਾ) ਸਤਿਗੁਰੂ (ਮਿਲਨ)। ਸਤਿਗੁਰੂ ਤੋਂ ਮੁਰਾਦ ਇੱਥੇ ਇਸ ਵਿਦਿਆ ਦੇ ਉਸਤਾਦ ਦੀ ਹੈ। [13]ਚਾਰ ਅਨੁਬੰਧ ਚਲੇ। [14]ਪਹਿਲਾਂ, 'ਅਧਿਕਾਰੀ' (ਓਹ ਹੈ) ਜੋ ਚਾਰ ਸਾਧਨ ਸੰਪੰਨ ਹੈ। [15]ਦੂਜੇ 'ਵਿਖਯ', ਜੋ ਇਹ ਹੈ: 'ਜੀਵ ਈਸ਼੍ਵਰ ਦੀ ਏਕਤਾ'। *ਪਾ:—ਕਰੀਅਹਿ ਕਰਮ ਕਮਾਇ।

†ਏਥੇ ਕੇਵਲ 'ਗੋਯ' ਪਾਠ ਚਾਹੀਏ। ਪ੍ਰਮਾਤਾ ਨਾਲ ਲਿਖਣਾ ਲਿਖਾਰੀ ਦੀ ਭੁੱਲ ਹੈ।

‡ਏਏ—ਗਜ਼ਾਤਾ ਪ੍ਰਮਾਤਾ—ਸਿਰਨਾਵਾਂ ਦੇਣਾ ਚਾਹੀਦਾ ਸੀ, ਲਿਖਾਰੀ ਦੀ ਭੁੱਲ ਨਾਲ ਰਹਿ ਗਿਆ ਹੈ। §ਏਥੇ ਸਿਰਨਾਮਾ ਚਾਹੀਦਾ ਸੀ, 'ਅਪਰਮਾ ਗਜ਼ਾਨ', ਲਿਖਾਰੀ ਦੀ ਭੁੱਲ ਨਾਲ ਰਹਿ ਗਿਆ ਜਾਪਦਾ ਹੈ। ¶ਪਾ:—ਜੁਗਤ।

ਸਬੰਧ ਨੀਕੇ ਪਹਿਚਾਨ[1]। [2]ਦੁਖ ਨਿਵਿਰਤਿ ਪਰਮਾਨੰਦ ਪ੍ਰਾਪਤਿ ਇਹੀ ਪ੍ਰਯੋਜਨ ਕਰਹਿੰ ਬਖਾਨ[3] ॥੮॥ ਦੋਹਰਾ।[4]ਇਹ ਚਾਰੋਂ ਅਨੁਬੰਧ ਕੋ ਗਯਾਨ ਰਿਦੇ ਜਬਿ ਹੋਇ। ਕਹੈਂ ਗਿਆਨ ਪ੍ਰਕਰਣ ਸੋ, ਸੰਤਨ ਕੇ ਮਤ ਜੋਇ[5] ॥੯॥ [6]ਬ੍ਰਹਮ ਅਖੰਡ ਚੈਤੰਨ ਕੋ ਗਯਾਨ ਜਥਾਰਥ ਜਾਨ। ਜਿਸੀ ਵਾਕਨ ਤੇ ਹੋਤ ਹੈ ਮਹਾਂਵਾਕ ਸੋ ਮਾਨ[7]॥੧੦॥ਚੌਪਈ ॥ [8]'ਪ੍ਰਗਯਾਨਮਾਨੰਦ ਬ੍ਰਹਮ' ਇਹ। ਮਹਾਂ ਵਾਕਨ ਰਿਗ ਬੇਦ ਬਿਖੇ* ਕਹਿ[9]। 'ਅਹੰਬ੍ਰਹਮਾਸਮਿ' ਜੁਜਰ ਬਖਾਨੇ[10]†। ਸ਼ਾਮਬੇਦ'ਤਤ੍ਵੰਮਸਿ' ਮਾਨੋ[11]‡॥੧੧॥'ਅਯੰ ਆਤਮਾ ਬ੍ਰਹਮ' ਅਥਰਬਣ[12]§।ਮਹਾਂਵਾਕਨ ਏ ਚਾਰਹੂੰ ਸ਼ੁਤ ਗਣ[13]।ਇਹ ਚਾਰੋਂ ਹੀ ਜਪੁ-ਜੀ ਬਿਖੇ¶।ਸ਼੍ਰੀ ਨਾਨਕ ਜੀ ਕਹਿ ਕਰਿ ਲਿਖੇ॥੧੨॥'ਤੂੰ ਸਦਾ ਸਲਾਮਤ ਨਿਰੰਕਾਰ'।ਚਾਰ ਬਾਰ ਤੁਕ ਕਰੀ ਉਚਾਰ। 'ਸ਼੍ਰਵਣ''ਮਨਨ'ਇਹ ਪੁਰਬ ਲਹਯੋ [14]। 'ਪੰਚ ਪ੍ਰਵਾਣ'ਨਿਧਯਾਸਨ ਕਹਯੋ[15]॥੧੩॥ਸਾਖਯਾਤ ਪਰ ਏ ਤੁਕ ਚਾਰ[16]। ਚਾਰਹੁੰ ਮਹਾਂਵਾਕ ਨਿਰਧਾਰ। ਪੁਨ ਸ਼੍ਰੀ ਅਰਜਨ ਤੁਕੈਂ ਬਨਾਈ। ਮਹਾਂਵਾਕ ਜਿਸ ਬਿਖੈ ਲਖਾਈ[17] ॥ ੧੪ ॥

---

[1]ਸ਼ਲੋ 'ਸੰਬੰਧ' (ਅਨੁਬੰਧ) ਇਹ ਹੈ:—ਬ੍ਰਹਮ ਬੋਧਯ ਹੈ ਤੇ ਵੇਦਾਂਤ ਬੋਧਕ ਹੈ ਇਸ ਗਲ ਨੂੰ ਚੰਗੀ ਤਰ੍ਹਾਂ ਸਮਝ ਲਓ। (ਇਸੇ ਨੂੰ ਪ੍ਰਤੀਪਾਦਯ ਪ੍ਰਤੀਪਾਦਿਕ ਅਨੁਬੰਧ ਕਹਿੰਦੇ ਹਨ)।[2]ਦੂਜੇ'ਪ੍ਰਯੋਜਨ' ਚਲਿਆ:—[3]ਦੁਖ ਦੀ ਨਿਵਿਰਤੀ ਤੇ ਪਰਮ ਆਨੰਦ ਦੀ ਪ੍ਰਾਪਤੀ ਇਸ ਨੂੰ 'ਪ੍ਰਯੋਜਨ' ਕਹਿੰਦੇ ਹਨ।[4]ਗਯਾਨ ਦਾ ਵਿਸ਼ਾ ਉਸਨੂੰ ਸੁਨਾਉਣਾ ਚਾਹੀਏ ਜਿਸਦੇ ਹਿਰਦੇ ਵਿਚ ਇਨ੍ਹਾਂ ਚਹੁੰ ਅਨੁਬੰਧਾਂ ਦਾ ਗਯਾਨ ਹੋਵੇ, (ਇਹ) ਸੰਤਾਂ ਦੀ ਮਤ ਹੈ।(ਅ)ਸੰਤਾਂ ਦੇ ਮਤ ਵਿਚ ਇਸ ਨੂੰ ਗਯਾਨ ਪ੍ਰਕਰਣ ਕਹਿੰਦੇ ਹਨ।[5]ਮਹਾਂ ਵਾਕ ਦਾ ਰੂਪ ਟ੍ਰਰਿਆ:—[6]ਜਿਸ ਵਾਕ ਤੋਂ ਅਖੰਡ ਦੇ ਇਨਬ੍ਰਹਮ ਦਾ ਗਯਾਨ ਹੋਵੇ ਉਸ ਨੂੰ ਮਹਾਂ ਵਾਕ ਜਾਣੋ। [7]ਮਹਾਂ ਵਾਕ · ਟੁਰੇ:—[8]'ਇਹ ਜੀਵ ਅੰਦ ਸਰੂਪ ਬ੍ਰਹਮ ਹੈ' ਇਹ ਮਹਾਂ ਵਾਕ ਰਿਗਵੇਦ ਦਾ ਕਹੀਦਾ ਹੈ) [9]'ਮੈਂ ਬ੍ਰਹਮ ਹਾਂ'ਯੁਜਰਵੇਦ ਦਾ ਮਹਾਂ ਵਾਕ ਇਹ ਕਹੀਦਾ ਹੈ। [10]ਸ਼ਾਮ ਵੇਦ ਮੰਨਦਾ ਹੈ'ਉਹ ਤੂੰ ਹੈਂ'। [11]'ਇਹ ਆਤਮਾ ਬ੍ਰਹਮ ਹੈ' ਅਥਰਬਣ (ਦਾ ਮਹਾਂ ਵਾਕ ਕਹੀਦਾ ਹੈ)। [12]ਵੇਦਾਂ ਦੇ ਜਾਣ। [13]'ਸੁਣਿਐ' ਤੇ 'ਮੰਨੈ' ਦੀਆਂ ਪੌੜੀਆਂ ਤੋਂ ਛਾਵ ਹੈ। [14]'ਪੰਚ ਪਰਵਾਣ' ਵਾਲੀ ਪੌੜੀ ਨਿਧਯਾਸਨ (ਪਰ) ਕਹੀ ਹੈ। [15]ਭਾਵ 'ਤੂੰ ਸਦਾ ਸਲਾਮਤ ਨਿਰੰਕਾਰ'ਏਹ ਤੁਕ ਸਾਖਯਾਤਕਾਰ ਪਰਿਬਾਦਿ ਚਾਰ(ਵੇਰ ਕਹੀ ਹੈ)। [16]ਲਖਾਏ ਹਨ।

*(ਰਿਗਵੇਦ) ਏਤਦੈਯ ਉਪਨਿਖ਼ਦ, ਅਧਯਾਯ ੩ ਖੰਡ ੧।

†ਏਹਦਾਰਣਯਕ ਉਪਨਿਖ਼ਦ। ਅਧਯਾਯ ੧, ਬ੍ਰਾਹਮਣ ੪ ਖੰਡ ੨੦। ‡ਸਾਮ ਵੇਦ ਦੀ ਛਾਂਦੋਗ ਉਪਨਿਖ਼ਦ। ਪ੍ਰਪਾਠਕ ੬, ਖੰਡ ੮। §(ਅਥਰਵ ਵੇਦ) ਮਾਂਡੂਕਯ ਉਪਨਿਖ਼ਦ ਖੰਡ ੧, ਮੰਤ੍ਰ ੨। ¶ਹੁਣ ਕਵੀ ਜੀ ਦਾ ਯਤਨ ਏਹ ਚੱਲਿਆ ਹੈ ਕਿ ਵੇਦਾਂਤ ਜਪੁਜੀ ਵਿਚੋਂ ਸਿੱਧ ਕਰ ਦੇਣ। ਵਿਸ਼ੇਸ਼ ਵੇਰਵਾ ਆਪਦੇ ਜਪੁਜੀ ਦੇ ਟੀਕੇ ਵਿਚ ਹੈ।

'ਸਰਗੁਣ ਨਿਰਗੁਣ ਥਾਪੈ ਨਾਉ॥ਦੁਹੰਮਿਲਿ ਏਕੈਕੀਨੋ ਥਾਉ'।ਪੁਨਾ:—'ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥ ਕਲਾਧਰਿ ਜਿਨਿ ਸਗਲੀ ਮੋਹੀ ॥' ਪੁਨਾ:—'ਮੈ ਨਾਹੀ ਪ੍ਰਭੁ ਸਭੁ ਕਿਛੁ ਤੇਰਾ॥ਈਘੈ ਨਿਰਗੁਣ ਊਘੈ ਸਰਗੁਣ ਕੇਲ ਕਰਤ ਬਿਚਿ ਸੁਆਮੀ ਮੇਰਾ ॥'

ਚੌਪਈ॥ਪੁਨ ਇਕਤਾ ਜਪੁਜੀ ਮਹਿੰ ਕਹੀ। ਸੋ ਮੈਂ ਕਰਉਂ ਸੁਨਾਵਨ ਸਹੀ॥ ਜੀਵ ਈਸ਼ ਇਕ ਏ੍ਹਮ ਸਰੂਪ[1]।ਸਭਿ ਬਿਧਿ ਕੀਨ ਅਭੇਦ ਅਨੂਪ[2]॥੧੫॥

'ਸਾਲਾਹੀ ਸਾਲਾਹਿ ਏਤੀ ਸਰਤਿ ਨ ਪਾਈਆ ॥ ਨਦੀਆ ਅਤੇ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥"

ਚੌਪਈ॥[3]ਸਦਾ ਸਲਾਮਤਿ ਤੱਤ ਪਦ ਜਾਨ। ਤੂੰ ਤੇ ਪੂਰਬ ਅੱਨ੍ਹੈ ਠਾਨ[4]।ਤਤ ਤੂੰ ਦੋਨਹੁ ਹੈ ਨਿਰੰਕਾਰ[5]। ਸਤ ਚੇਤਨ ਆਨੰਦ ਇਕ ਸਾਰ[6] ॥ ੧੬ ॥ ਨਿਰਗੁਨ ਜੀਵ ਰੁ ਈਸ਼ੁਰ ਸਗੁਨਾ[7]।ਚੇਤਨ ਕਲਾ ਦੁਹਨ ਸਮ, ਭਨਾ[8]। [9]ਨਦੀ ਈਸ਼ ਵਾਹਾ ਲਖਿ ਜੀਵ। ਪਰੇ ਸਮੁੰਦ੍ਰ ਰੂਪ ਜਲ ਥੀਵ[9] ॥ ੧੭ ॥ ਇੱਤਯਾਦਿਕ ਲਿਹੁ ਅਰਥ ਵਿਚਾਰ। ਵਧੈ ਗ੍ਰੰਥ ਜਿ ਕਰਹੁ ਵਿਸਥਾਰ। ਸੂਛਮ ਬਿਧਿ[10] ਮੈਂ ਸਕਲ ਜਨਾਈ॥ਮਹਾਂਵਾਕ ਇਮ ਦਏ ਦਿਖਾਈ ॥੧੮ ॥ ਸ਼੍ਰੀ ਗ੍ਰੰਥ ਸਾਹਿਬ ਮਹਿ ਔਰ। ਏਕ ਅਭੇਦ ਕਹਯੋ ਥਹੁ ਠੌਰ। ਸੁਮਤਿ ਵੰਤਿ ਜੋ ਅਰਥ ਬਿਚਾਰਹਿਂ॥ਮਹਾਂਵਾਕ ਇਸ ਬਿਧਿ ਨਿਰਧਾਰਹਿਂ ॥ ੧੯ ॥

ਪ੍ਰਕ੍ਰਿਤਿਵਾਕ[11]*:—॥ਸਵੈਯਾ ਛੰਦ॥ ਨਹਿੰ ਬਿਨਾਸ਼ ਸੁਖ ਦੁਖ ਧ੍ਰੁਮਵੰਤ ਨ[12] ਸਾਧਕ ਨਹੀਂ ਮਮੁੱਖ ਨ ਕੋਇ। ਮੁਕਤਿ ਨਿਵਿਰਤਿ ਨ ਬਿੱਦ੍ਯਾ ਕੋਈ ਲੋਕ ਅਲੋਕ ਦੇਵ ਨਹਿੰ ਹੋਇ। ਛੈਦਾ ਬੈਦਾ[13], ਮਾਤਾ ਮਾਤਾ[14] ਪਿਤਾ ਪਿਤਾ[15], ਇਮ ਲਖੀਯਹਿ ਸੋਇ। ਸੁਖਪਤਿ ਮਹਿੰ ਨਹਿੰ ਜੀਵ ਬ੍ਰਹਮ ਹੈ

[1]ਜੀਵਈਸ਼ੁਰ ਇਕ ਰੂਪ ਹੈਨ।[2]'ਅਭੇਦ'ਦਾ ਵਰਣਨ ਸ਼ਭ ਪ੍ਰਕਾਰ ਨਾਲ ਦੱਸਿਆ ਹੈ(ਯਥਾ:—) [3]'ਸਦਾ ਸਲਾਮਤ'(ਪਦ ਨੂੰ)'ਤਤ' ਪਦ ਸਮਝੋ(ਇਸ਼ਤੋਂ) ਪਹਿਲੇ (ਪਦ)'ਤੂੰ' ਦਾ ਅੰਨ੍ਹੈ ਕਰੋ ਭਾਵ ਨਾਲ ਦੱਸੋ। [4](ਹੁਣ ਇਹ ਬਣ ਗਿਆ:—)ਤਤ ਤੂੰ ਦੋਵੇਂ ਨਿਰਾਕਾਰ ਹੋ, ਭਾਵ ਤਤ=ਈਸ਼ੁਰ।ਤੂੰ= ਜੀਵ। ਨਿਰੰਕਾਰ=ਏ੍ਹਮ। ਜੀਵ ਈਸ਼ੁਰ ਏ੍ਹਮ ਹੈਨ (ਉਪਾਧੀ ਤਜਾਗ ਕੇ)। [5]('ਤਤ' ਤੇ 'ਤੂੰ' ਦੇਹਾਂ ਵਿਚ) ਸਤ ਚੇਤਨ ਇਕ ਸਾਰ ਹੋਣ ਕਰਕੇ (ਦੋਹਾਂ ਦਾ, ਵਾਸਤਵ ਵਿਚ ਇੱਕੋ ਰੂਪ ਹੈ)। [6](ਇਸ ਵਿਚ) 'ਨਿਰਗੁਣ ਆਪ ਸ਼ਰਗੁਣ ਭੀ ਓਹੀ' ਟੁਕ ਦਾ ਭਾਵ ਦੱਸਦੇ ਹਨ। [7]ਦੋਹਾਂ ਵਿਚ ਚੇਤਨ ਕਲਾ ਇਕੋ ਜੇਹੀ ਹੈ। [8]ਇਸ 'ਨਦੀਆਂ ਅਤੇ ਵਾਹ' ਦਾ ਭਾਵ ਕਹਿੰਦੇ ਹਨ। [9]ਹੋ ਜਾਂਦੇ ਹਨ। [10]ਭਾਵ ਸੰਖੇਪ ਕਰਕੇ। [11]ਜਿਸ ਵਿਚ ਪੂਰਨ ਬ੍ਰਹਮ ਗਯਾਨੀ ਦੀ ਸੁਭਾਵਿਕ ਇਸਥਿਤੀ ਹੈ ਐਸਾ ਵਾਕ। [12]ਨਾ ਸੁਖ ਦੁਖ ਨੂੰ ਧਾਰਨੇ ਵਾਲਾ (ਭਾਵ) ਅੰਤਹਕਰਣ ਕੋਈ ਨਹੀਂ। [13]ਨਾਂ ਜਾਣਨਾ ਤੇ ਨਾਂ ਨਾ ਜਾਣਨਾ। [14]ਨਾ ਮਾਂ ਤੇ ਨਾ ਨਾਂ ਮਾਂ, ਨਾ ਪਿਤਾ ਤੇ ਨਾ ਨਾਂ ਪਿਤਾ (ਕੋਈ ਨਹੀਂ)। *ਪਾ:—ਪ੍ਰਕਿਰਤ ਵਾਕ।

ਜਿਸ ਤੇ ਨਹਿ ਸੰਸਾਰ ਕੋ ਜੋਇ[1] ॥੨੦॥ ਦੋਹਰਾ ॥ ਇਤਆਦਿਕ ਜੇ ਵਾਕ ਹੈਂ ਅਰਥ ਨ ਜਿਹ ਬਿਬਚਾਰ[2]। ਵਾਕ ਪ੍ਰਕਿਰਤ ਪਛਾਨਿਯੇ ਜਿਨ ਕੋ ਇਮ ਨਿਰਧਾਰ[3] ॥ ੨੧ ॥ ਸਵਿਕਲਪ ਵਾਕਨਃ—॥ ਸ੍ਰੈਯਾ ਛੰਦ ॥ ਜਿਸ ਤੇ ਭੂਤ ਭਏ ਸਭਿ ਉਤਪਤ ਪੁਨ ਜਿਸ ਤੇ ਜੀਵਤਿ ਥਿਤ ਹੋਇ[4]। ਅੰਤ ਸਮੈ ਸਭਿ ਲੈ ਹੈਂ ਤਿਸ ਮਹਿੰ[5] ਕਰ ਨਿਸ਼ਚੈ ਉਰਧਾਰਹੁ ਸੋਇ। ਜਾਗ੍ਰਤਿ ਸੁਪਨ ਕੂਲ ਉਭਿਯਨਿ ਮਹਿ ਮਹਾਂ ਮਤਿਸ ਬਿਚਰਤਿ ਲਖਿ ਜੋਇ[6]। 'ਤਿਸ ਆਤਮ ਤੇ ਨਭ ਸੈ ਭੂਤੈ*[7] ਵਾਕਨ ਇਤਆਦਿ ਸਵਿਕਲਪ ਓਇ[8] ॥ ੨੨॥ ਨਿਰਵਿਕਲਪ ਵਾਕਃ—॥ ਚੌਪਈ ॥ [9]'ਸਤਯੰ ਗ੍ਯਾਨ ਮਨੰਤੰ ਬ੍ਰਹਮਾ'। ਅਯੰ ਵਿਗ੍ਯਾਨ ਰੂਪ ਬਿਨ ਭ੍ਰਮ[10]। ਪ੍ਰਾਨ ਰਿਦੈਤਰ ਜੋਤੀ ਜੋਇ[11]। ਨਿਰਵਿਕਲਪ ਵਾਕਨ ਅਸ ਹੋਇ[12]॥੨੩॥ਦੋਹਰਾ॥[13]ਨਿਰਵਿਕਲਪ ਆਦਿਕ ਲਖੋ ਮਹਾਂਵਾਕਨ ਤੇ ਆਨ। ਵਾਕ ਅਵਾਂਤਰ ਜਾਨ ਸਭਿ ਜੈਸੇ ਕਰੇ ਬਖਾਨ[14] ॥ ੨੪॥ ਕਰਮਕਾਂਡਃ-॥ ਦੋਹਰਾ ॥ [15]ਕਾਮਨਕ ਕਰਮ ਨਿਖਿੱਧ ਬਿਨ ਨਿੱਤ ਨਮਿੱਤ ਜਿ ਦੋਇ[16]। ਕਰਮ ਪ੍ਰਾਯਸ਼ਚਿਤ ਤੀਨ ਗਿਨ[17], 'ਕਰਮਕਾਂਡ' ਇਹ ਹੋਇ॥ ੨੫ ॥ਸ੍ਰੈਯਾ ਛੰਦ ॥ 'ਨਿੱਤਜ ਕਰਮ' ਸੰਧ੍ਯਾ ਬੰਦਨਾਦਿਕ, ਸੁਤ ਜਨਮਾਦਿ 'ਨਮਿੱਤਜਕ' ਜਾਨ। 'ਪ੍ਰਾਯਸ਼ਚਿਤ' ਕ੍ਰਿਛ ਚੰਦ੍ਰਾਯਨ ਆਦਿਕ

[1]ਮੈਂ ਸਖੋਪਤੀ (ਡੂੰਘ ਲਿਵਲੀਨਤਾ) ਵਿਚ ਹਾਂ, ਮੇਰੇ ਵਿਚ ਜੀਵ ਬ੍ਰਹਮ ਨਹੀਂ ਹੈ, ਜਿਸ ਕਰਕੇ ਸੰਸਾਰ ਭੀ ਨਹੀਂ (ਮੇਰੇ ਵਿਚ) ਦੇਖੀਦਾ । [2]ਓਹ ਵਾਕ ਜੋ ਵਿਕਾਰ ਯਾ ਦ੍ਵੈਤ ਦੇ ਲਖਾਯਕ ਨਾ ਹੋਣ । ਭਾਵ ਜਿਨ੍ਹਾਂ ਦੇ ਅਰਥ ਇਕ ਰਸ ਘਨਾਨੰਦਤਾ ਦੇ ਲਖਾਯਕ ਹਨ । [3]ਜਿਨ੍ਹਾਂ ਦਾ ਮੈਂਥੋਂ (ਉਪਰ ਮੈਂ) ਨਿਰਣਾ ਕੀਤਾ ਹੈ । [4]ਜਿਸ ਤੋਂ ਸਾਰੇ ਪ੍ਰਾਣੀ ਉਪਜੇ ਹਨ ਤੇ ਜਿਸ ਕਰਕੇ ਜੀਉ ਰਹੇ ਹਨ । [5]ਉਸੇ ਵਿਚ ਅੰਤ ਸਮੇਂ ਲੈ ਕੇ ਜਾਣਗੇ । [6]ਜਾਗ੍ਰਤ ਤੇ ਸੁਪਨ ਦੁਪੀ ਦੇ ਕਿਨਾਰਿਆਂ ਦੇ ਅੰਦਰ (ਦੁਰਨੇ ਦੁਪੀ ਨਦ ਵਿਚ) ਵਡੇ ਮੱਛ ਵਿਚਰ ਰਹੇ ਹਨ (ਰਾਗ ਦ੍ਵੇਖ ਆਦਿ) । [7]'ਉਸ ਆਤਮਾ ਤੋਂ ਅਕਾਸ਼ਾਦਿ ਉਪਜੇ ਹਨ' ਇਸ ਪ੍ਰਕਾਰ ਦੇ ਵਾਕ 'ਸਵਿਕਲਪ ਵਾਕ' ਕਹੀਦੇ ਹਨ। [8]ਬ੍ਰਹਮ ਸੱਤ੍ਯ ਹੈ, ਗ੍ਯਾਨ ਹੈ, ਅਨੰਤ ਹੈ। ਇਹ (ਬ੍ਰਹਮ) ਵਿਗ੍ਯਾਨ ਰੂਪ ਹੈ ਭ੍ਰਮ ਤੋਂ ਬਿਨਾਂ ਹੈ । [9]ਹਿਰਦੇ ਦੇ ਅੰਤਰ (ਉਹ) ਜ੍ਯੋਤ (ਸਰੂਪ ਸਥਿਤ ਹੋਕੇ) ਪ੍ਰਾਣਾਂ ਨੂੰ (ਚਲਾ ਰਿਹਾ ਹੈ)।[10]ਐਸੇ ਵਾਕ ਨਿਰਵਿਕਲਪ ਕਹੀਦੇ ਹਨ। [11]ਮਹਾਂ ਵਾਕਾਂ ਤੋਂ ਵੱਖਰਾ ਜੋ (ਮੈਂ) ਨਿਰਵਿਕਲਪ (ਸਵਿਕਲਪ ਵਾਕ) ਵਰਣਨ ਕੀਤੇ ਹਨ ਉਨ੍ਹਾਂ ਸਭਨਾਂ ਵਾਕਾਂ ਨੂੰ 'ਅਵਾਂਤਰ ਵਾਕ'(ਭੀ ਕਹਿੰਦੇ ਹਨ) ਜਾਣ ਲਓ। [12]ਕਾਮਨਾ ਅਰਥ ਕੀਤੇ ਕੰਮ ਅਤੇ ਮਾੜੇ ਕੰਮ (ਇਨ੍ਹਾਂ ਦੋਹਾਂ) ਤੋਂ ਵੱਖਰੇ ਦੇ (ਪ੍ਰਕਾਰ ਦੇ ਕਰਮ ਹੋਰ ਹਨ) ਨਿੱਤ ਤੇ ਨਮਿੱਤ। [13]ਤੀਸਰਾ (ਇਨ੍ਹਾਂ ਦੇ ਨਾਲ) ਪ੍ਰਾਯਸ਼ਚਿਤ ਕਰਮ ਗਿਣੋ।

*ਆਤਮਨੋ ਆਕਾਸ਼ਃ ਸੰਭੂਤਃ ।

†ਸਤ੍ਯੰ ਗ੍ਯਾਨ ਮਨੰਤੰ ਬ੍ਰਹਮ । ਤੈਤ੍ਤੀਰ੍ਯ ਉਪਃ ਬ੍ਰਹਮ ਵਲੀ, ਅਨੁਃ ੧ ।

ਕਲਮਲ ਛੈ ਸਾਧਨ ਪਹਿਚਾਨ[1]। ਅਗਨੀ ਜੋਤਿਸ਼ਟੋਮਾਦਿਕ ਜੋ 'ਕਾਮਕ' ਐਸੇ ਬੇਦ ਬਖਾਨ[2]। ਹਨਨਿ ਬ੍ਰਹਮਾਦਿਕ ਇਹ 'ਨਖਿੱਧ' ਹੈਂ[3], ਕਰਮ ਪੰਚ ਏ ਜਾਨ ਸੁਜਾਨ ॥ ੨੬ ॥ ਦੋਹਰਾ ॥ [4]ਕਿੰਵਾ ਚਾਰਹੁੰ ਵਰਣ ਕੋ ਆਸ਼੍ਰਮ ਧਰਮ ਜਿਤੇਕ। 'ਕਰਮਕਾਂਡ' ਸੋ ਜਾਨੀਯਹਿ, ਭਾਖਤਿ ਸੁਮਤਿ ਬਿਬੇਕ ॥੨੭॥ ਉਪਾਸਨਾ:—॥ ਸ੍ਰੈਯਾ ਛੰਦ ॥ ਤ੍ਰਿ ਗੁਣ ਰੂਪ: ਬਿਧਿ, ਬਿਸ਼ਨੁ, ਰੁਦ੍ ਜੋ, ਬ੍ਰਹਮਾਤਮ ਲਖਿ ਚਿਤਵਨ ਤੀਨ[5]। ਅਥਨਾਕ੍ਰਿਤ ਕਿ ਵੈਸ਼੍ਵਾਨਰ ਕੋ ਹਿਰਣਗਰਭ ਆਤਮ ਚਿਤ ਚੀਨ[6]। ਚਿਤਵਹਿ ਏਕ ਆਤਮਾ ਇਨ ਪ੍ਰਤਿ, ਕਿਧੌਂ ਉਪਾਸਹਿ ਸਗੁਣ ਪ੍ਰਬੀਨ[7]। ਅਹੰ ਬ੍ਰਹਮਾਸਮਿ ਚਿੰਤਨ ਕਿੰਵਾ ਨਿ੍ਗੁਣ ਉਪਾਸ ਭਾਵ ਇਕ ਭੀਨ[8] ॥ ੨੮ ॥ ਅਥ ਪੱਖਾਂਤਰ[9]:— ॥ਸ੍ਰੈਯਾ ਛੰਦ ॥ ਅਕਾਰ,ਉਕਾਰ, ਮਕਾਰ, ਨਾਦਵਿੰਦ, ਬਿਧੁ,ਹਰਿ, ਸ਼ਿਵ, ਕਿ ਸਦਾਸ਼ਿਵ ਜਾਨ[10]। ਛਿਤ, ਅਪ, ਤੇਜ, ਵਾਯੁ, ਨਭ, ਰਵਿ ਸਸਿ, ਪੁਰਖ ਸ ਏਤਤ ਆਤਮ ਮਾਨ[11]। ਇਕ ਉਪਾਸਨ, ਅਰੁ ਕਰਿ ਉਪਾਸਨਾ, ਬ੍ਰਹਮ ਆਤਮਾ ਏਕ ਸਮਾਨ[12]। ਇਕ ਪ੍ਰਤੀਕ ਉਪਾਸਨਾਂ ਕਿੰਵਾ[13] ਕਹੈਂ ਅਪਰ

---

[1]ਪਾਪਾਂ ਦੇ ਨਸ਼ਟ ਦੇ ਸਾਧਨ (ਲਈ ਕੀਤੇ ਕਰਮ) ਕ੍ਰਿਛ ਚੰਦ੍ਰਾਯਣ ਆਦਿ (ਬ੍ਰਤ) ਪ੍ਰਾਸ਼ਚਿਤ ਕਰਮ ਪਛਾਨੋ। [2]ਅਗਨਿਹੋਤ੍ਰ ਤੇ ਜਯੋਤਿਸ਼ਟੋਮ ਆਦਿ 'ਕਾਮਜ' ਕਰਮ ਹਨ, ਵੇਦ ਨੇ ਐਸੇ ਕਿਹਾ ਹੈ। [3]ਬ੍ਰਾਹਮਣ ਆਦਿਕਾਂ ਦਾ ਮਾਰਨਾ ਇਹ 'ਨਖਿੱਧ' ਕਰਮ ਹੈ। [4](ਦੋਵੇਂ ਗਲਾਂ ਕਹਿੰਦੇ ਹਨ, ਕਰਮ ਕਾਂਡ ਸੈਲੀ)। [5]ਤਿਨ ਗੁਣ ਰੂਪ ਬ੍ਰਹਮਾ ਵਿਸ਼ਨੂ ਸ਼ਿਵ ਤਿੰਨਾਂ ਨੂੰ 'ਬ੍ਰਹਮ ਆਤਮਾ' ਜਾਣਕੇ ਚਿਤਵਨਾ (ਇਹ ਉਪਾਸ਼ਨਾ ਹੈ)। [6](ਅਥਵਾ ਅਥਨਾਕ੍ਰਿਤ) ਵੈਸ਼ਵਾਨਰ ਯਾ ਵੈਰਾਟ (ਯਾ) ਹਰਣ ਗਰਭ ਨੂੰ ਚੇਤਨ ਆਤਮਾ ਪਛਾਣ ਕੇ। [7]ਇਨ੍ਹਾਂ ਨੂੰ ਆਤਮਾ (ਆਪਣੇ ਆਪ ਨਾਲ) ਇਕ ਜਾਣਕੇ ਚਿਤਵੇ। ਅਥਵਾ ਸਗੁਣ ਦੀ ਉਪਾਸਨਾ ਕਰੇ ਅਧਿਕਾਰੀ [ਪ੍ਰਬੀਨ=ਸਿਆਣਾ ਪੁਰਖ ਭਾਵ ਅਧਿਕਾਰੀ]। [8](ਅਥਵਾ) ਅਹੰ ਮਾਸਮਿ ਦੇ ਚਿੰਤਨ ਵਿਚ ਰਹੇ, ਅਥਵਾ ਇਕੋ ਨਿਰਗੁਣ ਦੀ ਉਪਾਸਨਾ ਦੇ ਭਾਵ(ਪ੍ਰੇਮ ਭਾਵ) ਵਿਚ ਭਿੱਜਾ ਰਹੇ। [9]ਇਸੇ ਪੱਖ ਦਾ ਹੋਰ ਰੂਪ ਦੱਸਦੇ ਹੋਨ:— [10](ਓਂ ਦੀ ਉਪਾਸਨਾ ਦੀ ਵਿਧਿ:—) ਅੋਸ਼ੇ ਨੂੰ ਬ੍ਰਹਮਾ, ਉੜੇ ਨੂੰ ਵਿਸ਼ਨੂੰ, ਮੰਮੇ ਨੂੰ ਸ਼ਿਵ ਤੇ ਨਾਦ ਬਿੰਦੂ (ਅਰਧ ਮਾਤ੍ਰਾ ਨੂੰ) ਸਦਾ ਸ਼ਿਵ ਸਮਝਕੇ (ਉਪਾਸਨਾ ਕਰੇ)। [11]ਵੈਰਾਟ ਸਮੇਤ ਇਨ੍ਹਾਂ ਨੂੰ ਆਤਮਾ ਮੰਨਕੇ (ਉਪਾਸਨਾ ਕਰੇ)। [12]ਇਕ ਉਪਾਸਯ ਹੈ (ਤੇ ਇਕ) ਉਪਾਸ਼ਕ ਕਰਨ ਵਾਲਾ ਹੈ, (ਉਪਾਸਯ ਬ੍ਰਹਮ ਹੈ, ਉਪਾਸਕ) ਆਤਮਾ ਹੈ, (ਦੋਹਾਂ ਨੂੰ) ਇਕ ਕਰਕੇ ਉਪਾਸੇ। [13]ਇਕ ਪ੍ਰਤੀਕ ਉਪਾਸਨਾ ਹੈ [ਪ੍ਰਤੀਕੋਪਾਸਨਾ=ਕਿਸੇ ਵਸਤੂ ਯਾ ਮੂਰਤੀ ਆਦਿਕ ਵਿਚ ਬ੍ਰਹਮ ਦੀ ਭਾਵਨਾ ਕਰਕੇ ਉਪਾਸਨਾ ਕਰਨੀ]।

ਸੁਨੀਅਹਿ ਦੈ ਕਾਨ[1] ॥ ੨੯ ॥ [2]ਅਥਵਾ ਵਿਲੈ ਅਕਾਰ ਉਕਾਰੇ, ਵਿਲੈ ਉਕਾਰ ਮਕਾਰ ਮਝਾਰ।ਅਰਧ ਮਾਤ੍ਰ ਮਹਿੰ ਕਰਿ ਮਕਾਰ ਲੇ,ਅਰਧਮਾਤ੍ਰ ਕੋ ਪੁਰਖ ਉਦਾਰ।ਪੁਰਖ ਪ੍ਰਮਾਤਮ ਏਵ ਤਿਸ਼੍ਰੁਤੇ,ਬ੍ਰਹਮ ਆਤਮਾ ਸ਼ੇਖਬਿਚਾਰ[2]। ਇਤ ਉਪਾਸਨਾ ਨਰ ਕੁਰਯਾਤਹਿ, ਭਿੰਨ ਭਿੰਨ ਲੀਜਹਿ ਉਰਧਾਰ[3] ॥ ੩੦ ॥ ਅਥ ਗਿਆਨ ਕਾਂਡ ॥ ਸ੍ਰੈਯਾ ਛੰਦ ॥ 'ਸਤਮੈ ਗਯਾਨ ਮਨੰਤੈ ਬ੍ਰਹਮ*' ਜੁ 'ਤੱਤ੍ਰਮਸ੍ਯਾਦਿ†' ਵਾਕਜ ਜੇ ਚਾਰ। 'ਸਰਬਾਤਮ ਬ੍ਰਹਮ[4]' 'ਬ੍ਰਹਮ ਸ੍ਰਬਾਤਮ[5]' ਅਦ੍ਵੈਤੀ ਦ੍ਵੈਤ ਨਾਸਤੀ ਧਾਰ[6]। [7]ਸਤਮੈ ਗਯਾਨ ਮਨੰਤ ਆਤਮਾ ਬ੍ਰਹਮ ਏਕ ਅੱਦ੍ਵੈ ਨਿਰਧਾਰ[7]। [8]ਸਤਮੈ ਸਤਮੈ ਗਯਾਨੈ ਗਯਾਨੇ ਇਕੈ,ਅਨੰਤ ਮਨੰਤਬਿਚਾਰ[8]॥੩੧॥ਇਕਮੇਵਾਦ੍ਵਤੀਯੰਬ੍ਰਹਮੰਨੇਹ ਨਾਨਾ-ਸਤਿ ਕਿੰਚਨ ਸੋਇ[9]।ਕਰਮ ਉਪਾਸਨ ਦੁਊ ਬਿਵਰਜਤਿ[10], ਪੁਰਖ ਸਾਧਨ ਤੇ ਬਰਜਤਿ ਹੋਇ[11]। ਕੇਵਲ ਗਯਾਨ ਮਾਤ੍ਰ ਹੀ ਤਿਸ਼੍ਰੁਤਿ ਗਯਾਨ ਕਾਂਡ ਕੋ ਲੱਛਨ ਜੋਇ[12]।ਗਯਾਨਕਾਂਡ ਉਪਨਿਸ਼ਦ ਕਹੈਂ ਸਭਿ ਵੇਦ ਅੰਤ ਵੇਦਾਂ-ਤਕ ਹੋਇ[13] ॥੩੨॥ [14]ਜਹਿੰ ਲੌ ਪੁਰਖ ਸਾਧਨ ਕਰਤੱਬਨੈ ਪੁਰਬ ਮਿਮਾਂਸਾ

---

[1]ਕੰਨ ਦੇਕੇ ਸੁਣੋ ਹੋਰ ਕਹਿੰਦੇ ਹਾਂ:-[2]ਅਥਵਾ ਅਕਾਰ ਨੂੰ ਉਕਾਰ ਵਿਚ ਲੀਨ ਕਰੋ ਤੇ ਉਕਾਰ ਨੂੰ ਮਕਾਰ ਵਿਚ ਤੇ ਮਕਾਰ ਨੂੰ ਅਰਧ ਮਾਤ੍ਰਾ ਵਿਚ, ਅਰਧ ਮਾਤ੍ਰਾ ਨੂੰ ਪੁਰਖ ਵਿਚ(ਲੀਨ ਕਰੋ), ਤੇ ਪੁਰਖ ਨੂੰ ਪ੍ਰਮਾਤਮਾ ਵਿਚ ਇਸਥਿਤ, (ਹੁਣ) ਬ੍ਰਹਮ ਆਤਮਾ ਹੀ ਬਾਕੀ ਰਹਿ ਗਿਆ,ਵਿਚਾਰ ਲਓ। ਭਾਵ ਆਤਮਾ ਬ੍ਰਹਮ ਰੂਪ ਲਖਿਆ ਗਿਆ। [3]ਐਉਂ ਆਦਮੀ ਉਪਾਸਨਾ ਕਰੇ, ਅੱਛੇ ਅੱਛ ਸਭ ਨੂੰ ਸੰਮਝ ਲਓ। [4]ਇਹ ਸਭ ਆਤਮ ਬ੍ਰਹਮ ਹੈ, ਸਭ ਦਾ ਆਤਮਾ ਬ੍ਰਹਮ ਹੈ। [5]ਬ੍ਰਹਮ ਸਰਬਾਤਮ ਹੈ, ਬ੍ਰਹਮ ਸਭ ਦਾ ਆਤਮਾ ਹੈ। [6](ਬ੍ਰਹਮ) ਅਦ੍ਵੈਤੀ ਹੈ, ਉਸ ਵਿਚ ਦ੍ਵੈਤ ਨਹੀਂ ਹੈ, (ਐਸਾ ਭਾਵ) ਧਾਰਨ ਕਰਨਾ। [7]ਆਤਮਾ ਸਤ੍ਯ ਹੈ, ਗ੍ਯਾਨ ਹੈ, ਅਨੰਤ ਹੈ (ਉਸ ਆਤਮਾ ਨੂੰ) ਇਕ ਅਦ੍ਵੈਤ ਬ੍ਰਹਮ ਨਿਸ਼ਚੇ ਕਰੋ। (ਕੀਕੂੰ ? ਐਉਂ:-) [8](ਉਹ ਭੀ) ਸੱਤ੍ਯ ਹੈ (ਉਹ ਭੀ) ਸਤ੍ਯ ਹੈ, (ਉਹ ਭੀ) ਗ੍ਯਾਨ ਹੈ (ਉਹ ਭੀ) ਗ੍ਯਾਨ ਹੈ, (ਉਹ ਭੀ) ਇਕ ਹੈ (ਉਹ ਭੀ) ਇਕ ਹੈ, (ਉਹ ਭੀ) ਅਨੰਤ ਹੈ (ਉਹ ਭੀ ਅਨੰਤ ਹੈ (ਐਸਾ) ਵਿਚਾਰਕੇ। [9]ਨਿਸ਼ਚੇ ਕਰਕੇ ਇਕ ਹੀ ਅਦ੍ਵਤੀ ਬ੍ਰਹਮ ਹੈ ਇਸ ਵਿਚ ਨਾਨਤ੍ਵ ਕਿੰਚਤ ਭੀ ਨਹੀਂ ਹੈ। [ਏਕੰ, ਏਵ, ਅਦ੍ਵਤੀਯੰ, ਬ੍ਰਹਮ, ਨ, ਨਾਨਾ, ਅਸ੍ਤਿ, ਕਿੰਚਨ]। [10]ਦੋਵੇਂ ਮਨ੍ਹੇ ਹਨ। [11]ਪੁਰਖ ਦੇ ਸਾਧਨੇ ਜੋਗ ਹੋਣੇ ਕਰਕੇ ਮਨ੍ਹੇ ਹਨ। [12]ਕੇਵਲ ਗ੍ਯਾਨ ਮਾਤ੍ਰ ਵਿਚ ਹੀ ਟਿਕ ਜਾਵੇ, ਇਹ ਗ੍ਯਾਨ ਕਾਂਡ ਦਾ ਲੱਛਣ ਹੈ। [13]ਸਾਰੀਆਂ ਉਪਨਿਸ਼ਦਾਂ ਨੂੰ ਗ੍ਯਾਨ ਕਾਂਡ ਕਹਿੰਦੇ ਹਨ, ਤੇ ਵੇਦ ਦਾ ਅੰਤ ਹੋਣ ਕਰਕੇ ਵੇਦਾਂਤ ਭੀ ਕਹੀਦਾ ਹੈ। [14](ਵੇਦ ਤੇ ਵੇਦਾਂਤ ਦਾ ਫਰਕ ਦੱਸਦੇ ਹਨ:-) *ਇਹ ਅਵਾਂਤਰ ਵਾਕ ਹੈ ਜੋ ਪਿੱਛੇ ਆਇਆ ਹੈ। ਤੈਤਿਰੀਯ ਉਪਨਿਸ਼ਦ ਬ੍ਰਹਮਵਲੀ-ਅਨੁਵਾਕ ੧ ਵਿੱਚੋਂ ਹੈ।

†ਇਹ ਮਹਾਂ ਵਾਕ ਹੈ ਅਰ ਚਾਰੇ ਮਹਾਂਵਾਕ ਪਿੱਛੇ ਆ ਚੁਕੇ ਹਨ।

ਕਰਹਿ ਬਖਾਨ[1]। [2]ਤਹਿਂ ਲਭ ਸ਼ਬਦ ਬੇਦ ਇਹ ਕਹੀਯਹਿ ਜਹਾਂ ਜਾਨਿ ਵੈ ਜਾਨ ਸੁਜਾਨ। ਸੋ ਵੇਦਾਂਤ ਭਾਖੀਯਹਿ ਆਖਯ[3] ਇਸੀ ਪ੍ਰਕਾਰ ਭੇਦ ਪਹਿਚਾਨ। ਕਵਿ ਸੰਤੋਖ ਸਿੰਘ ਲਖਿ ਸਰੂਪ ਕੋ ਸਗਰੇ ਸਫਲ ਤਬਹਿ ਮਨ ਮਾਨ' ॥੩੩॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਗਯਾਨ ਵਿਚਾਰ' ਪ੍ਰਸੰਗ ਵਰਨਨੰ ਨਾਮ ਤ੍ਰਿਤੀਯਸੀਸਮੋ ਅੰਸੂ ॥ ੪੩ ॥

੪੪. [ਜੋਗ ਵਰਣਨ]।

ਅਥ ਜੋਗਃ—॥ਸ੍ਰੈਯਾ ਛੰਦ ॥ 'ਅੰਗ ਜੋਗ ਕੇ ਅਸ਼ਟ ਗਿਨੀਜਹਿ ਜਮ[੧], ਅਰ ਨੇਮ[੨], ਸੁ ਆਸਨ, ਤੀਨ। ਪ੍ਰਾਨਾਯਾਮ[੩], ਰੁ ਪ੍ਰਤਯਾਹਾਰਹਿ, ਔਰ ਧਾਰਨਾ ਧਯਾਨ, ਪ੍ਰਬੀਨ। ਅਸ਼ਟਮ ਅੰਗ ਸਮਾਧਿ, ਲਖੀਜੈ, [a]ਪੁਰਬ ਯਮਃ ਪੰਦਰਾਂ ਬਿਧਿ ਚੀਨ*ਲਯ, ਵਿਖੇਪ, ਪਰਮਾਦਿ, ਜੁ ਨਿੰਦ੍ਰਾ, ਇਨ ਚਾਰਨ ਤੇ ਮਨ ਹੁਇ ਹੀਨ[੪]॥੧॥ਜਥਾ ਲਾਭ ਸੰਤੁਸ਼ਟ ਰਹਿਨ ਦ੍ਵੈ[੫], 'ਮੌਨ' ਭਜਨਿਮਿਥਯਾ ਬਚ ਹੋਇ[੬]। ਸ਼ਬਦਾਦਿਕ ਕੇ ਵਿਖਯ ਤਯਾਗਨਿ 'ਇੰਦ੍ਰਯ ਨਿਗ੍ਰਹਿ' ਯਾਂਕੋ ਜੋਇ[੭]। 'ਦਯਾ' ਭੂਤ ਪ੍ਰਾਨੀ ਸੰਗ ਵੈਰ ਨ[੮], 'ਆਰਜਵ' ਬਿਨਾ ਕੁਟਲਤਾ ਜੋਇ[੯]। 'ਦਾਖਣ' ਵਿਵਹਾਰਨਮਹਿ ਚਾਤੁਰ 'ਆਗ੍ਰਹਿ†' ਕੋ ਤਯਾਗਨੋ ਸੋਇ[੧੦] ॥੨॥ ਮਨ ਤੇ ਕਰੈ‡ ਨ ਦੰਭ ਕਮਾਵੈ ਇਕ ਲਾਲਸ ਕਰਿਬੋ ਕਲ੍ਯਾਨ[੧੧]। ਪਰਾਰਬਧ ਕਰਿ ਪ੍ਰਾਪਤਿ ਹੋਇ ਜੁ ਤਿਸਕੋ ਬਰਤੈ ਆਨੰਦ ਮਾਨਿ[੧੨]। ਹੋਰਿ

---

[1]ਜਿੱਥੋਂ ਤਕ ਇਨਸਾਫ ਦੇ ਸਾਧਣੇ ਯੋਗ ਕਰਤੱਬ ਹੈ ਉਸ ਨੂੰ ਪੁਰਬ ਅਿਮਾਂਸ ਕਹਿੰਦੇ ਹਨ। [2]ਚੌਥੇਂ ਭਾਈਂ ਪਦ 'ਵੇਦ' ਕਹੀਦਾ ਹੈ, ਪਰ ਜਿੱਥੇ ਜਾਕੇ ਜਾਣਨ ਯੋਗ ਨੂੰ ਜਾਣ ਲਈਦਾ ਹੈ ਹੈ ਸੁਜਾਨ, ਉਸ ਦਾ ਨਾਮ 'ਵੇਦਾਂਤ' ਕਹੀਦਾ ਹੈ। [3](ਹੁਣ ੧. ਯਮ ਚਲਿਆ)। [a](ਪਹਿਲਾ ਯਮ ਹੈ ਨਿਰਆਲਸਤਾਃ—) ਲਯ, ਵਿਖੇਪ, ਪ੍ਰਮਾਦਿ, ਨਿੰਦ੍ਰਾ ਇਨ੍ਹਾਂ ਚੌਹਾਂ ਤੋਂ ਮਨ ਸਖਾ ਕਰੇ। [੫]ਦੂਜਾ (ਸੰਤੋਖ) ਜੋ ਮਿਲੇ ਉਸ ਪਰ ਰਾਜ਼ੀ ਰਹਿਣਾ। [੬](ਤੀਸਰਾ ਹੈ) ਮੌਨ (ਅਰਥਾਤ) ਮਿਥਿਆ ਬਚਨਾਂ ਦਾ ਤਿਆਗ। [੭](ਚੌਥਾ ਹੈ) ਇੰਦ੍ਰਯ ਨਿਗ੍ਰਹਃ—(ਇੰਦ੍ਰੀਆਂ) ਦਾ ਸ਼ਬਦ ਆਦਿ ਵਿਸ਼ਿਆਂ ਨੂੰ ਤ੍ਯਾਗਣਾ। [੮](ਪੰਜਵਾਂ ਹੈ) ਦਯਾ, ਕਿਸੇ ਪ੍ਰਾਣਧਾਰੀ ਜੀਵ ਨਾਲ ਵੈਰ ਨਾ ਹੋਣਾ। [੯](ਛੇਵਾਂ ਹੈ) ਆਰਜਵਃ—ਜੋ ਕੁਟਿਲਤਾ ਤੋਂ ਬਿਨਾ ਹੋਣਾ ਹੈ। [੧੦](ਸੱਤਵਾਂ ਹੈ) ਦਾਖਣਃ—ਵਿਵਹਾਰਾਂ ਵਿਚ ਚਤੁਰ ਹੋਣਾ ਤੇ ਹਠ ਦਾ ਤਿਆਗ। [੧੧](ਅੱਠਵਾਂ ਹੈ) ਨਿਰਦੰਭਤਾਃ—ਨਾਂ ਮਨ ਨਾਲ ਦੰਭ ਕਰੇ ਨਾਂ ਕਮਾਵੇ (ਕੇਵਲ) ਇਕ (ਆਪਣੇ) ਕਲ੍ਯਾਣ ਦੀ ਇੱਛਾ ਰਖੇ। [੧੨]ਜੇ ਪਰਾਰਬਧ ਨਾਲ (ਪਦਾਰਥ) ਪ੍ਰਾਪਤ ਹੋਵੇ ਉਸ ਨੂੰ ਖੁਸ਼ੀ ਮੰਨਕੇ ਵਰਤੇ।

*ਯੋਗ ਦਰਸ਼ਨ ਵਿਚ ਪੰਜ ਯਮ ਗਿਣੇ ਹਨ ਪਰ ਯਾਗਵਲਕ ਸਿੰਮ੍ਰਤੀ ਪਾਰਸਕਾਰ ਗ੍ਰਹ ਸੂਤ੍ਰਾਂ ਵਿਚ ਯਮ ੧੦ ਗਿਣੇ ਹਨ। †ਪਾਃ—ਅੱਗ੍ਰਹ।

‡ਇਕ ਥਾਂ ਪਾਠ 'ਕਦੇ' ਭੀ ਦੇਖਣ ਵਿਚ ਆਯਾ ਹੈ।

ਪਦਾਰਥ ਅਪਰਨ ਕੋ ਢਿਗ ਨਹਿੰ ਮਤਸ਼ਰ ਕੋ ਧਰਹੁ ਸੁਜਾਨ[1]। 'ਆਸਤੁੱ-ਕਮ'ਜੋ ਗ੍ਰੰਥ ਮੁਕਤਿ ਦੇ ਤਿਨ ਮਹਿੰ ਵਿਸ਼ਵਾਸ਼ੀ ਮਨ ਜਾਨ[2]॥੩॥ਕੋਮਲਤਾ ਕੋ ਕਹੈਂ 'ਮਾਰਦਵ'[3],ਉਰ ਨਿਸ਼ਕ੍ਰੋਧ 'ਛਿਮਾ' ਇਸ ਨਾਮ[4]। ਰਜ ਤਮ ਗੁਣ ਬਿਨ ਅੰਤਸ਼ ਕਰਣੰ 'ਭਾਵ ਸ਼ੁੱਧ' ਭਾਖਹਿੰ ਅਭਿਰਾਮ[5]। ਪਰ ਕੋ ਪੀਰ ਨ ਦੇ ਬਚ ਕ੍ਰਮ ਤੇ ਨਾਮ 'ਅਹਿੰਸਾ' ਲਖਿ ਸੁਖ ਧਾਮ[6]। ਬ੍ਰਹਮਚਰਜ ਸੋ ਅਸ਼ਟ ਪ੍ਰਕਾਰਨਿ ਮੈਥੁਨ ਤਜਾਗਨਿ ਹੈ ਨਿਸ਼ਕਾਮ' ॥ ੪ ॥ [7]ਸਿਮਰਣ, ਸ਼੍ਰਵਣ, ਕੇਲ ਅਰ ਦੇਖਣ, ਗੁਹਨ ਭਾਖਣ, ਸੰਕਲਪ ਸੁ ਕੀਨ। ਅੱਧਿਵਸਾਯੰ, ਕ੍ਰਿਯਾ ਨਿਵਰਤੈ ਇਹ ਮੈਥੁਨ ਅਸ਼ਟਾਂਗ ਬਿਹੀਨ[8]। ਜਨਮ ਰੋਗ ਦੁਖ ਤਥਾ ਜਰਾ ਦੁਖ ਤ੍ਰੈ ਕੋ ਚਿਤਵਨ ਸਿੰਮ੍ਰਤ ਚੀਨ[9]। ਮਨ ਤਨ ਪ੍ਰਾਣ ਰਿਖੀ-ਕਿਨ ਦੁਖ ਤੇ ਨਿਸ਼ਚਲ ਰਹੈ ਸੁ ਧ੍ਰਿਤ ਪ੍ਰਬੀਨ[10] ॥੫॥ ਯਮ ਦਸ ਪੰਚ ਕਹੇ ਇਕਿ ਅੰਗਹਿ, ਦੂਸਰ ਅੰਗ ਨੇਮ ਅਠ ਸਾਤ[11]*। ਸਮੈ ਉਚਿਤ ਅਸ਼ਨਾਨ ਕਰੈ ਜਲ, ਜੋਗ ਸਾਧਨ ਇਹ ਸੋਚ ਸੁ ਗਾਤ[12]। ਅੰਤਹਕਰਣ ਸੋਚ ਇਮ

---

[1]ਹੋਰਨਾਂ ਪਾਸ ਪਦਾਰਥ ਦੇਖਕੇ ਈਰਖਾ ਨਾ ਕਰੋ ਹੇ ਬੁੱਧੀਵਾਨੋ! [2](ਨੌਵਾਂ ਹੈ) ਆਸਤੁੱਕਮ:—ਜਿਹੜੇ ਗ੍ਰੰਥ ਮੁਕਤੀ ਦੇਣ ਵਾਲੇ ਹਨ ਉਨ੍ਹਾਂ ਵਿਚ ਮਨ ਦਾ ਸਿਦਕ ਹੋਣਾ ਇਹ ਜਾਣ ਲਓ। [3](ਦਸਵਾਂ ਹੈ) ਮਾਰਦਵ:—ਕੋਮਲਤਾ ਨੂੰ ਕਹਿੰਦੇ ਹਨ। [4](ਗਯਾਰਵੇਂ ਦਾ) ਨਾਮ ਹੈ ਖਿਮਾ:—ਦਿਲ ਵਿਚੋਂ ਕ੍ਰੋਧ ਦੂਰ ਰਹਿਣਾ। [5](ਬਾਰਵੇਂ ਨੂੰ) 'ਭਾਵ ਸ਼ੁਧਿ' ਕਹਿੰਦੇ ਹਨ:—ਅੰਤਹਕਰਣ ਨੂੰ ਰਜੋ ਤਮ ਸਤੋ ਗੁਣ ਤੋਂ ਸੁਹਣਾਂ ਸਾਫ ਦੇਖਣਾ। [6](ਤੇਰਵੇਂ ਦਾ) ਨਾਮ ਅਹਿੰਸਾ ਹੈ:—ਬਾਣੀ ਜਾਂ ਸਰੀਰ ਨਾਲ ਦੂਸਰੇ ਨੂੰ ਪੀੜਾ ਨਾ ਦੇਣੀ, ਇਹ ਜਾਣੋ ਸੁੱਖਾਂ ਦਾ ਘਰ ਹੈ। [7](ਚੌਦਵਾਂ ਹੈ) ਬ੍ਰਹਮ ਚਰਜ:—ਅੱਠ ਪ੍ਰਕਾਰ ਦੇ ਮੈਥਨ ਦਾ ਤਿਆਗ ਕਰਕੇ ਕਾਮ ਰਹਿਤ ਹੋਣਾ। [8]ਅੱਠ ਪ੍ਰਕਾਰ ਦਾ ਮੈਥਨ ਇਹ ਹੈ:—੧. (ਇਸਤ੍ਰੀ ਦ) ਸਿਮਰਣ। ੨. (ਇਸਤ੍ਰੀ ਦੀਆਂ ਗਲਾਂ) ਸੁਣਨੀਆਂ। ੩. ਕੇਲ ਕਰਨੇ। ੪. ਦੇਖਣਾ। ੫. ਲੁਕ ਕੇ ਗੱਲਾਂ ਕਰਨੀਆਂ (ਇਸਤ੍ਰੀ ਨਾਲ)। ੬. ਚਿਤ ਵਿਚ ਸੰਕਲਪ (ਪੱਕਾ) ਕਰਨਾ। ੮. ਮੈਥੁਨ ਦੀ ਕ੍ਰਿਯਾ ਵਿਚ ਵਰਤਣਾ। ਮੈਥੁਨ ਦੇ ਇਨ੍ਹਾਂ ਅੱਠ ਅੰਗਾਂ ਤੋਂ ਰਹਿਤ ਹੋਵੇ। [9](ਪੰਦ੍ਰਵਾਂ ਯਮ ਹੈ) ਸਿੰਮ੍ਰਤੀ ਦੇ ਧ੍ਰਿਤੀ:—ਜਨਮ ਰੋਗ ਤੇ ਬੁਢੇਪੇ ਦੇ ਦੁੱਖਾਂ ਨੂੰ ਯਾਦ ਦੱਖਣਾ ਇਹ ਸਿੰਮ੍ਰਤੀ ਜਾਣੋ। (ਕਈਆਂ ਦੇ ਹਿਸਾਬ ਵਿਚ ਧ੍ਰਿਤੀ ਤੇ ਸਿੰਮ੍ਰਤੀ ਵਖੋ ਵੱਖ ਦੋ ਯਮ ਹਨ)। [10](ਸੋ) ਮਨ ਪ੍ਰਾਣ ਤੇ ਇੰਦ੍ਰੀਆਂ ਤੇ ਦੁਖ ਆਏ ਤੇ ਨਿਸਚਲ ਰਹਿਣਾ ਇਹ ਧ੍ਰਿਤੀ ਹੈ। [11](ਜੋਗ ਦੇ) ਪਹਿਲੇ ਅੰਗ 'ਯਮ' ਦੇ ਪੰਦ੍ਰਹ ਪ੍ਰਕਾਰ ਕਹੇ ਹਨ, ਦੂਸਰਾ ਅੰਗ ਨੇਮ ਬੀ ਪੰਦ੍ਰਾਂ (ਪ੍ਰਕਾਰ ਦਾ ਹੈ)। [12](ਪਹਿਲਾ ਨੇਮ ਹੈ ਇਸ਼ਨਾਨ)—ਠੀਕ ਸਮੇਂ ਜਲ ਨਾਲ ਨ੍ਹਾਵੇ ਜੋਗ ਸਾਧਨੇ ਲਈ ਇਸ ਨਾਲ ਸਰੀਰ ਦੀ ਸ਼ੁਧੀ ਹੋ ਜਾਂਦੀ ਹੈ।

*ਜੋਗ ਦਰਸਨ ਨੇ ੫ ਤੇ ਯਾਗ: ਸਿੰਮ੍ਰ: ਨੇ ੧੦ ਨਿਯਮ ਗਿਣੇ ਹਨ।

ਜਾਨੋ ਭਾਵ ਸ਼ੁੱਧ ਯਮ ਤੇ ਹੁਇ ਜਾਤਿ[1]। ਜੋਗ ਸਾਧਿਬੇ ਮਹਿ ਪ੍ਰਭੂ ਪੂਜਨ 'ਕ੍ਰਿਤੁ' ਨਾਮ ਨੇਮਸੁ ਬੱਖਯਾਤ[2]।੬।ਸੱਤਮ ਅਰਥਲੇ ਕਹੈ 'ਸੱਤਮ'ਸੋ[3],ਪੂਰਵ ਜਾਪ ਕੋ'ਜਪੁ'ਕਹਿਯੈਤਿ[4]। ਜਠਰਾਗਨ ਮਹਿ ਜੁਗਤ ਅਹਾਰੈ ਹੋਮਹਿ ਭਲੇ 'ਹੋਮ' ਲਖਿਯੈਤਿ[5]।'ਤਰਪਣ' ਜਲ ਪੀਵਹਿ ਸੁਰਸਰਿਕੋ[6], ਇੰਦ੍ਰੀ ਨਿੱਗ੍ਰਹਿ 'ਤਪ'ਸੁ ਤਪੈਤਿ[7]। ਮਮੁਖੀ ਕੋ ਉਪਦੇਸ਼ਨਿ 'ਦਾਨ' ਸੁ[8], 'ਤਤਿੱਖਜਾ' ਰਾਗ ਰੁ ਦ੍ਵੈਖ ਸਹੈਤਿ[9] ॥ ੭ ॥ ਖਾਇ ਅਹਾਰ ਸੂਰ ਸੁਰ 'ਬ੍ਰੂਤ' ਸੋ[10], ਖਾਇ ਅਧੁ-ਕਤਿ ਨ ਇਹ 'ਉਪਵਾਸ'[11]। 'ਨਿਰਅਗਨੀ' ਸੋ ਅਗਨ ਨ ਤਾਪਹਿ[12] 'ਇਸਤ੍ਰੀ ਬਰਜਨ' ਸੰਗ ਨ ਤਾਸ[13]। 'ਮਾਦਕ ਬਰਜਣ' ਭੰਗ ਆਦਿ ਜੋ ਪਾਨਿ ਨ ਕਰਹਿ ਅਮਲ ਨਿਰਜਾਸ[14] । ਇਹ ਪੰਦ੍ਰਾਂ ਗਿਨ ਨੇਮ ਕਹੇ ਸ਼ਕਿ ਅੰਗ ਜੋਗ ਕੋ ਦੁਤਿਯ ਪ੍ਰਕਾਸ਼ ॥ ੮ ॥ [15]ਲਖ ਚੌਰਾਸੀ ਜੋਨਿ ਜੀਵ ਕੀ ਬੈਠਕ ਭਿਤੀ ਸੁ ਆਸਨ ਜਾਨਿ[16] । ਤਿਨ ਮਹਿ ਸਾਰ ਚੁਰਾਸੀ ਲਖੀਯਹਿ, ਸਾਰ ਇਨਹੁੰ ਮਹਿ ਖੋਜ਼ਸ ਮਾਨ। [17]'ਸ੍ਵਸਤ[17]', 'ਪਦਮ[2]', 'ਗੋਮੁਖ[3]', ਅਰੁ 'ਹੈਸੰਘ', ਆਸਨ ਚਾਰ ਬ੍ਰਹਮਾ ਕੋ ਸਮਾਨ[18]। 'ਗਰੁੜਪ', 'ਨਾਗ[4]', 'ਕੂਰਮ[7]', 'ਨਰਸਿੰਘਹਿ[8]', ਚਾਰਹੁੰ ਬਿਸ਼ਨੁ ਕੇਰ ਪਹਿਚਾਨ[19] ॥ ੯ ॥ 'ਵੀਰ[9]', 'ਮਯੂਰ[10]', 'ਵੈਜ[11]',

[1](ਦੂਸਰਾ ਨਿਯਮ ਹੈ)—ਅੰਤਹਕਰਣ ਦੀ ਪਵਿਤ੍ਰਤਾ (ਉਪਰ ਦੱਸੇ ਬਾਰਵੇਂ ਯਮ) 'ਭਾਵ ਸ਼ੁੱਧੀ' ਤੋਂ ਹੋ ਜਾਂਦੀ ਹੈ। [2](ਤੀਸਰਾ) ਨੇਮ 'ਕ੍ਰਿਤੁ' ਨਾਮ ਕਰਕੇ ਪ੍ਰਸਿੱਧ ਹੈ, (ਉਹ ਹੈ) ਯੋਗ ਸਾਧਨਾ ਲਈ ਪ੍ਰਭੂ ਦਾ ਪੂਜਨ। [3](ਚੌਥਾ ਹੈ ਸਤਯ:—) ਸੱਚ ਆਖੇ ਤੇ ਸੋਈ (ਸੱਚ ਹੀ) ਭਾਵ ਹੋਵੇ।[4](ਪੰਜਵਾਂ ਹੈ)ਜਪ:—ਪ੍ਰਣਵ'ਓਂ'ਦਾ ਜਾਪ ਕਰਨਾ ਭਾਵ ਨਾਮ ਜਪਣਾ।[5](ਛੇਵਾਂ ਨੇਮ) ਹੋਮ ਨੂੰ ਲਖੈ:—ਜਠਰ ਅਗਨੀ ਵਿਚ ਮੁਨਾਸਬ ਭੋਜਨ ਹੋਮ ਕਰਨਾ। [6](ਸੱਤਵਾਂ ਹੈ) ਤਰਪਣ, ਜੋ ਗੰਗਾ ਦਾ ਜਲ ਪੀਵਣਾ। [7](ਅੱਠਵਾਂ ਹੈ) ਤਪ:—ਇੰਦ੍ਰੀਆਂ ਨੂੰ ਰੋਕਣ ਰੂਪ ਤਪ ਕਰਨਾ। [8](ਨਾਵਾਂ ਹੈ) ਦਾਨ:—ਮਮੁੱਖ ਨੂੰ ਉਪਦੇਸ਼ ਦੇਣਾ। [9](ਦਸਵਾਂ ਹੈ) ਤਤਿੱਖਜਾ, (ਉਹ ਹੈ) ਰਾਗ ਤੇ ਦ੍ਵੈਖ ਨੂੰ ਸਹਿਣਾ। [10](੧੧ਵਾਂ) ਬ੍ਰੂਤ ਹੈ:—ਆਹਾਰ ਉਸ ਵੇਲੇ ਖਾਵੇ ਜਦ ਪੂਰਨ ਸੂਰ ਭਾਵ ਸੱਜੀ ਸੁਰ ਚਲਦੀ ਹੋਵੇ। [11](ਬਾਹਰਵਾਂ) ਹੈ ਉਪਵਾਸ, ਉਹ ਇਹ ਹੈ ਕਿ ਪੱਥ ਕੁਪੱਥ ਨਾ ਖਾਵੇ। [12](ਤੇਹਰਵਾਂ ਹੈ) ਨਿਰਅਗਨੀ (ਉਹ ਹੈ ਕਿ) ਅੱਗ ਨਾ ਸੇਕੇ। [13](ਚੌਦਵਾਂ ਹੈ) ਇਸਤ੍ਰੀ ਵਰਜਨ (ਉਹ ਹੈ) ਇਸਤ੍ਰੀ ਦਾ ਸੰਗ ਨਾ ਕਰਨਾ। [14](ਪੰਦ੍ਰਵਾਂ ਹੈ) ਮਾਦਕ ਵਰਜਨ (ਉਹ ਹੈ) ਭੰਗ ਆਦਕ ਅਮਲ ਨਾ ਪੀਵੇ ਨਿਸ਼ਚੇ ਕਰਕੇ। [15]ਹੁਣ ਆਸਨ ਦੂਸਰਿਆ:—[16]ਚੁਰਾਸੀ ਲੱਖ ਜੂਨੀਆਂ ਦੀਆਂ ਜਿੰਨੀਆਂ ਬੈਠਕਾਂ ਹਨ ਉਤਨੇ ਆਸਨ ਜਾਣੇ। [17](ਹੁਣ ੧੬ ਆਸਣ ਚਲੇ:—)। [18]ਇਹ ਚਾਰ ਆਸਣ ਬ੍ਰਹਮਾ ਦੇ ਜਾਣੋ। [19]ਬਿਸ਼ਨੂੰ ਦੇ (ਇਹ) ਚਾਰੇ ਆਸਨ ਪਛਾਣੋ।

'ਸਿੱਧ੧੨' ਚਾਰਹੁ ਰੁਦ੍ਰਾਸਨ ਇਹ ਕਰੈ ਬਨਾਇ[1]। ਹੋਤਿ 'ਭਗਾਸਨ੧੩' ਕਹੈਂ ਸ਼ਕਤਿ ਕੋ[2], ਸ਼ਿਵ ਕੋ 'ਪਸ੍ਚਮਤਾਨ੧੪' ਸੁਹਾਇ[3]। 'ਧਨੁਖ੧੫' 'ਉਤਾਨ੧੬' ਦੋਇ ਇਹ[4], ਸਕ੍ਤਿ ਕੋ ਸੋਲਹਿ ਆਸਨ ਦਏ ਬਤਾਇ[5]। ਪਖ੍ਰਾਂਤਰ ਖੋੜਸ ਮਹਿੰ ਚਾਰਹੁੰ ਹੈਂ ਸ੍ਰੇਸ਼ਟ ਸੋ ਦੇਉਂ ਸੁਨਾਇ[6]:—॥ ੧੦ ॥ 'ਸਿੰਘ,' 'ਪਦਮ,' 'ਸਿੱਧ,' 'ਭੱਦ੍ਰ' ਚਾਰ ਗਿਨ, ਇਨ ਮਹਿੰ ਦੈ ਸ੍ਰੇਸ਼ਟ ਲਖਿਯੰਤਿ। ਸਿੱਧ, ਪਦਮ, ਇਨ ਦੈ ਮਹਿੰ 'ਸਿਧ' ਬਰ[7] ਇਸ ਪ੍ਰਕਾਰ ਆਸਨ ਕਰਿਯੰਤ*।[8]ਪ੍ਰਾਣਾਯਾਮ ਤ੍ਰਿਧਾ[9],ਇਕ 'ਉੱਤਮ੧,''ਮੱਧਮ੨,' ਅਰੁ 'ਕਨਿਸ਼ਟ੩,' ਜਨਿਯੰਤ। ਦ੍ਵਾਦਸ਼ ਮਾਤ੍ਰ ਚੰਦ ਕਰਿ ਪੂਰੈ ਕੁੰਭਕ ਸ਼ਕਤਿ ਪ੍ਰਮਾਣ ਰਖੰਤਿ[10]॥ ੧੧ ॥ ਰੇਚੈ ਖੋੜਸ ਮਾਤ੍ਰ ਸੁਰਜ ਕਰਿ[11] ਪ੍ਰਾਣਾਯਾਮ 'ਕਨਿਸ਼ਟ' ਪਛਾਨ। ਇਸੈ ਕਰਹਿ ਦੁਗੁਨੀ ਕਹਿ 'ਮੱਧਮ[12]', ਤ੍ਰਿਗੁਨੀ ਮਾਤ੍ਰ† ਸੁ 'ਉੱਤਮ' ਜਾਨਿ[13]। ਉਠੈ ਬਿਰਤਿ ਇਕ ਗ੍ਰਹਣ ਕਰੈ ਤਿਹ 'ਪ੍ਰੱਤਯਾਹਾਰ' ਨਾਮ ਪਹਿਚਾਨ[14]। ਬਿਧਿ, ਹਰਿ, ਹਰ ਕੀ, ਕੈ ਪੰਚ ਤਤ ਕੀ ਕਰਣ 'ਧਾਰਣਾ' ਇਸੈ ਬਖਾਨ[15] ॥੧੨॥ ਏਕ ਬਿਖੈ ਬ੍ਰਿਤ ਟਿਕਹਿ 'ਧ੍ਯਾਨ' ਸੋ ਲਖਹੁ[16],'ਸਮਾਧੀ' ਦੋਇ ਪ੍ਰਕਾਰ[17]।ਇਕ 'ਸਵਿਕਲਪ' ਦੁਤੀ 'ਨਿਰਵਿਕਲਪ‡', ਅੰਗ ਜੋਗ ਕੇ ਅਸ਼ਟ ਵਿਚਾਰ।

---

[1]ਇਹ ਚਾਰੇ ਰੁੱਦ੍ਰ ਦੇ ਆਸਨ ਹਨ। [2]ਭਗਾਸਨ ਦੇਵੀ ਦਾ ਆਸਨ ਕਹਿੰਦੇ ਹਨ।[3]'ਪਸ੍ਚਮਤਾਨ' (ਨਾਮੋ) ਸ਼ੋਭਨੀਕ (ਆਸਨ)ਸ਼ਿਵ ਦਾ ਹੈ। [4]ਇਹ ਦੋ ਹੋਰ ਹਨ। [5]ਸਕ੍ਤਿ ਦੇ ਮਿਲਾਕੇ ਏਹ ੧੬ ਆਸਨ ਦੱਸ ਦਿੱਤੇ ਹਨ। [6]ਹੋਰ ਪੱਖ ਵਿਚ ੧੬ ਵਿਚੋਂ ੪ ਮੁੱਖ ਮੰਨੇ ਹਨ ਸੋ ਦੱਸਦਾ ਹਾਂ:— [7]'ਸਿਧ' ਸ੍ਰੇਸ਼ਟ ਹੈ। [8]ਹੁਣ ਪ੍ਰਾਣਾਯਾਮ ਦੁਰਿਆ:—। [9]ਏਹ ਤਿਨ ਪ੍ਰਕਾਰ ਦਾ ਹੈ। [10]ਚੰਦ੍ ਸੁਰ (ਖੱਬੀ ਨਾਸਕਾ) ਵਿਚ ੧੨ ਮਾਤ੍ਰਾ(ਭਾਵ ਬਾਰਾਂਵਾਰ ਓਅੰਕਾਰ,ਉਚਾਰਕੇ ਪੂਰੇ ਭਾਵ ਸ੍ਵਾਸ ਖਿੱਚੇ ਤੇ ਜਿੰਨੀ ਮਿਣਤੀ ਦੀ ਤਾਕਤ ਹੋਵੇ ਉਨਾ ਕੁੰਭਕ ਰੱਖੇ। [11]ਖੋੜਸ ਮਾਤ੍ਰਾ ਉਚਾਰਕੇ ਸੁਰਜ ਖੱਬ ਦੁਆਰਾ ਰੇਚਕ ਕਰੇ ਭਾਵ ਕੱਢੇ। [12]ਇਸਤੋਂ ਦੁਗਣਾ ਕਰੇ ਤਾਂ ਉਹ ਮੱਧਮ ਪ੍ਰਾਣਾਯਾਮ ਹੈ। [13]ਉਸਨੂੰ ਉਤਮ ਜਾਣੋ।[14]ਪ੍ਰਤ੍ਯਾਹਾਰ ਨਾਮ ਇਸਦਾ ਪਛਾਣੋ ਕਿ ਜਦੋਂ ਇਕ ਬ੍ਰਿਤੀ ਉਠੇ ਉਸ ਨੂੰ ਪਕੜ ਲਵੇ ਭਾਵ ਰੋਕ ਲਵੇ। [15](ਚਿਤ ਨੂੰ) ਏਹਮਾ ਯਾ ਸ਼ਿਵ ਯਾ ਵਿਸ਼ਨੂੰ ਯਾ ਪੰਜਾਂ ਤੱਤਾਂ ਵਿਚ ਧਾਰ ਲੈਣ ਨੂੰ ਧਾਰਨਾ ਕਹਿੰਦੇ ਹਨ ਭਾਵ ਇਨ੍ਹਾਂ ਵਿਚ ਟਿਕਾਉ ਕਰਨਾ। ਪਰ ਯੋਗ ਦਰ੍ਸ਼ਨ ਵਿਚ ਲਿਖਿਆ ਹੈ ਕਿ ਕਿਸੇ ਦੇਸ਼ ਵਿਚ ਚਿਤ ਨੂੰ ਬੰਨ੍ਹ ਰੱਖਣਾ ਧਾਰਨਾ ਹੈ]। [16]ਇਕ ਵਿਸ਼ੇ ਵਿਚ ਬ੍ਰਿਤੀ ਟਿਕਣੀ (ਇਸਨੂੰ)'ਧ ਾਨ' ਜਾਣੋ।[17](ਅਗੇ)ਸਮਾਧੀ ਹੈ ਸੋ ਦੋ ਤਰ੍ਹਾਂ ਦੀ ਹੈ।

*ਸਿਧ ਆਸਨ ਤੇ ਪਦਮਾਸਨ ਦੇ ਪ੍ਰਕਾਰ ਲਈ ਦੇਖੋ ਸ਼੍ਰੀ ਗੁ:ਨਾ: ਪ੍ਰਕਾਸ਼, ਪੁਰ:ਅਧ੍ਯਾਯ ੪੮ ਅੰਕ ੬੦ ਤੋਂ ਅੱਗੇ। †ਮਾਤ੍ਰਾ ਦਾ ਭਾਵ ਓਂਕਾਰ ਦੇ ਉਚਾਰਨ ਵਿਚ ਜੋ ਸਮਾ ਲਗਦਾ ਹੈ। ‡ਵੇਰਵੇ ਲਈ ਦੇਖੋ ਸ਼੍ਰੀਗੁ: ਨਾਨਕ ਪ੍ਰਕਾਸ਼, ਪੂ: ਅਧ੍ਯਾ: ੪੮ ਅੰਕ ੭੬ ਤੋਂ ਅੱਗੇ।

[1]ਸ਼ੋਭ[2], ਤੁਚਾ[3], ਚਖੁ[4], ਜੀਹ[5], ਰੁ ਨਾਸ[6], ਗਜਾਨਿੰਦ੍ਰੀ ਏਹ ਪੰਚ ਉਚਾਰ[7]। ਵਾਕ[8], ਪਾਨ[9], ਪਦ[10], ਗੁਦਾ, ਉਪਸਥੰ[11], ਪੰਚ ਕਰਮ ਇੰਦ੍ਰੀ ਉਰਧਾਰ[12]॥੧੩॥ਸ਼ਬਦ[13], ਸਪਰਸ[14],ਰੂਪ,ਰਸ[15], ਗੰਧਨੰ[16], ਬਿਖਯ ਪੰਚ ਗਜਾਨਿੰਦ੍ਰੀ ਕੇਰ[17]।ਕਹਿਣ[18],ਗ੍ਰਹਣ[19],ਗਤਿ[20], ਅਨੰਦ[21], ਬਿਸਰਗੰ[22], ਕਰਮੇਂਦ੍ਰੀ ਕੇ ਬਿਖਯ ਬਡੇਰ[23]। ਮਨ, ਬੁਧ, ਚਿਤ, ਅਹੰਕਾਰ ਚਤੁਸ਼ਟੈ ਅੰਤਸ਼ਕਰਣ ਰੂਪ ਇਹ ਹੋਰਿ[24]। ਸੰਕਲਪ[25], ਨਿਸ਼ਚੈ[26], ਅਨੁਸੰਧਾਨੰ[27], ਗਰਵ[28], ਜਥਾਕ੍ਰਮ ਬਿਖਯ ਨਿਬੇਰ[29]॥੧੪॥ ਦਿਸ਼ਾ੧,ਪੌਨ੨, ਰਵਿ੩,ਜਲ ਪਤਿ[30]੪,ਛਿਤ[31]੫,ਸੁਰ[32],[33]ਅਗਨੀ੬,ਇੰਦ੍ਰ੭, ਉਪਿੰਦ੍ਰ੮, ਬਖਾਨ। ਪ੍ਰਜਾ ਪਤੀ੯, ਮ੍ਰਿੱਤ੍ਯੂ[33]੧੦, ਸਸਿ[33]੧੧, ਬ੍ਰਹਮਾ੧੨, ਖੇਤ੍ਰੱਗ[34]੧੩, ਰੁਦ੍ਰ੧੪, ਦੇਵਤਾਜਾਨ[34]।[35]ਪ੍ਰਾਨ ੧,ਅਪਾਨ੨,ਸਮਾਨ੩,ਉਦਾਨੰ ੪,ਬਜਾਨ੫,ਨਾਗ੬, ਕੂਰਮ੭, ਪਹਿਚਾਨ। ਕਿਰਕਲ੮, ਦੇਵੰਦੱਤ੯, ਧਨੰਜਯ੧੦, ਇਹ ਦਸ ਬਯਸ਼ੁ ਗਿਨੀਜੈ ਪ੍ਰਾਨ[36]॥੧੫॥ ਕ੍ਰਿਯਾ ਸ਼ਕਤਿ ਨੈ ਪ੍ਰਾਨ ਸਮਸ਼ਟੈ, ਕਾਰਨ ਸੂਖਮ ਥੂਲ ਸਰੀਰ[37]। ਵੈਰਾਟ, ਸੂਤ੍ਰ, ਅੱਬਯਾਕ੍ਰਿਤ[38] ਜੋਈ ਇਹੀ

---

[1]ਪਿੱਛੇ(ਅੰਸੂ ੪੨ ਅੰਕ ੧੩,ਕਹੇ ਇੰਦ੍ਰੇ ਉਨ੍ਹਾਂ ਦੇ ਵਿਸ਼ੇ ਤੇ ਦੇਵਤਾ ਦਾ ਪ੍ਰਕਾਰ ਟੁਰਿਆ।[2]ਕੰਨ। [3]ਖਲੜੀ। [4]ਅੱਖਾਂ। [5]ਜੀਭ। [6]ਨਕ।[7]ਏਹ ਪੰਜ ਗਜਾਨਇੰਦ੍ਰੀਆਂ ਹਨ। [8]ਮੁੰਹ। [9]ਹੱਥ। [10]ਪੈਰ। [11]ਲਿੰਗ ਇੰਦ੍ਰੇ। [12]ਏਹ ਪੰਜ ਕਰਮ ਇੰਦ੍ਰੇ ਸਮਝ ਲੈ। [13]ਅਵਾਸ਼। [14]ਛੁਹਨਾ।[15]ਸੁਆਦ। [16]ਖੁਸ਼ਬੋ। [17](ਪੰਜ) ਗਜਾਨ ਇੰਦ੍ਰੀਆਂ ਦੇ ਏਹ ਪੰਜ ਵਿਸ਼ੇ ਹਨ। [18]ਬੋਲਣਾ। [19]ਲੈਣਾ। [20]ਚਲਣਾ। [21](ਕਾਮ) ਸੁਆਦ। [22]ਮਲ ਤਜਾਗ। [23]ਏਹ ਕਰਮ ਇੰਦ੍ਰੀਆਂ ਦੇ ਵਿਸ਼ੇ ਹਨ। [24]ਫੇਰ ਏਹ ਚਤੁਸ਼ਟੈ ਅੰਤਹਕਰਣ ਹਨ। [25]ਫੁਰਨਾ (ਇਹ ਮਨ ਦਾ ਵਿਸ਼ਾ ਹੈ)। [26]ਇਹ ਬੁੱਧੀ ਦਾ ਵਿਸ਼ਾ ਹੈ)। [27]ਇੰਤਨ (ਇਹ ਚਿਤ ਦਾ ਵਿਸ਼ਾ ਹੈ)। [28]ਅਹੰ ਬ੍ਰਿਤੀ (ਇਹ ਅਹੰਕਾਰ ਦਾ ਵਿਸ਼ਾ ਹੈ)। [29]ਪਿੱਛੇ ਕਹੇ ਚੌਹਾਂ ਦੇ ਕ੍ਰਮ ਅਨੁਸਾਰ ਸਮਝ ਲਓ। (ਇਹ ਚੌਦਾਂ ਇੰਦ੍ਰੇ ਤੇ ਵਿਸ਼ੇ ਮੁੱਕੇ)। [30]ਵਰਣ,[31]ਧਰਤੀ,[32](ਏਹ ਪੰਜੇ ਗਜਾਨ ਇੰਦ੍ਰਿਆਂ ਦੇ)ਦੇਵਤੇ ਹਨ। [33]ਅਗਨੀ, ਇੰਦ੍ਰ, ਉਪਿੰਦ੍ਰ, ਪ੍ਰਜਾਪਤੀ ਤੇ ਜਮ (ਏਹ ਪੰਜ ਕਰਮ ਇੰਦ੍ਰਿਆਂ ਦੇ ਦੇਵਤਾ ਹਨ)।[34]ਚੰਦ। [35]ਵਾਸ ਦੇਵ।[36]ਏਹ ਚਾਰ ਦੇਵਤੇ ਅੰਤਹਕਰਣ ਦੇ ਹਨ(ਏਹ ੪੨ ਦੀ ਗਿਣਤੀ ਮੁੱਕੀ)।[37]ਦਸ ਪ੍ਰਕਾਰ ਦੇ ਪ੍ਰਾਣ ਚੱਲੇ [38]ਏਹ(ਪਿੱਛੇ ਕਹੇ)ਦਸ ਵਜਸ਼ਟੀ (ਪ੍ਰਤਜੋਕਤਾ)ਪ੍ਰਾਣ ਹਨ।(ਸ਼੍ਰੀਗੁ:ਨਾਨਕ ਪ੍ਰਕਾਸ਼ ਪੂਰਬਾਰਧ ਦੇ ਅਧਯਾਯ੬੦ ਅੰਕ ੪੯,੫੦ ਵਿਚ ਆ ਚੁਕੇ ਹਨ)।[39]ਕ੍ਰਿਆ ਸ਼ਕਤੀ ਕਰਕੇ 'ਪ੍ਰਾਣ' ਪਦ ਸਮਸ਼ਟੀ ਹੈ। ਕਾਰਣ,ਸੂਖਮ ਤੇ ਅਸਥੂਲ(ਏਹ ਤਿੰਨ) ਸਰੀਰ ਹਨ। ਏਹ ਤੈਂਏ ਸਰੀਰ ਵੀ ਵਜਸ਼ਟੀ ਸਮਸ਼ਟੀ ਵੇਦ ਕਰਕੇ ਦੋ ਤਰ੍ਹਾਂ ਦੇ ਹਨ, ਵਜਸ਼ਟੀ ਨੂੰ ਸਰੀਰ ਜੀਵ ਦੇ ਪਿੱਛੇ ਕਹਿ ਆਏ ਹਨ,ਈਸ਼ੁਰ ਦੇ ਸਮਸ਼ਟੀ ਸਰੀਰਾਂ ਦੇ ਨਾਮ ਹੁਣ ਦੱਸਦੇ ਹਨ:—ਵੈਰਾਟ, ਸੂਤ੍ਰ, ਅਬਯਾਕ੍ਰਿਤ। [40]ਅਵਯਾਕ੍ਰਿਤ=ਮਾਇਆ।

ਸਮਸ਼ਟਿ ਸਰੀਰ ਗੰਭੀਰ[1]। [2]ਅਭਿਮਾਨੀ ਵਿਸ੍ਵ, ਤੇਜਸ, ਪ੍ਰਾਗਹਿ ਇਹ ਬਯਸ਼ਟਿ ਕੇ ਤੀਨ ਸਧੀਰਾਈਸ੍ਵਰ ਹਿਰਣਗਰਭ ਵੈਸ਼੍ਵਾਨਰਇਹ ਸਮਸ਼ਟਿ ਅਭਿਮਾਨੀ ਬੀਰ[2]॥੧੬॥ਬਯਸ਼ਟਿ ਸਮਸ਼ਟਅਧਯਸ੍ ਲਖਹੁ ਦ੍ਵੈ ਜਿਮ ਸਰ-ਪਾਦਿ ਜੇਵਰੀ ਮਾਂਹ[3]। ਸੀਪ ਬਿਖੈ ਰੂਪੋ ਜਿਮ ਕਲਪਤਿ[4] ਤਿਮ ਬ੍ਰਹਮਾਤਮ ਚੇਤਨ ਆਹਿ। ਹੈ ਅੱਗਯਾਨ ਕਰਿ ਕਲਪਤਿ ਸਭਿ ਜਗ[5], ਅਧਿਸ਼੍ਠਾਨਿ ਆਤਮ ਇਕ ਚਾਹਿ[6]। ਨਹੀਂ ਜੇਵਰੀ ਜਾਨਹਿ ਜੌ ਲਗ ਤੌ ਲਗ ਕਲਪ ਕਲਪ ਦੁਖਪਾਹਿ[7] ॥੧੭॥ [ਪ੍ਰਲਯਃ-][8]ਤਤਪੰਚੀਕ੍ਰਿਤ ਪੰਚ ਅਪੰਚਿਕ੍ਰਿਤ ਜਬਿ ਸਗਰੇ ਲੈਤਾ ਕਹੁ ਪਾਇਂ।ਭੂਤ ਅਪੰਚੀਕ੍ਰਿਤ*ਪੁਨ ਸਾਰੇ ਅੱਬਯਾਕ੍ਰਿਤ ਮੈਂ ਲੈ ਹਇ ਜਾਹਿਂ[9]।ਭੂਤ ਸਥੂਲ ਹੋਇਂ ਲੈ ਜਬਹੂੰ ਯਾਕੋ[10]ਪ੍ਰਲੈ ਰੈਨ ਦਿਨ' ਨਾਇਂ[9]।ਸੂਖਮਭੂਤ ਹੋਤਿਲਯਜਾਨਹੁ 'ਪ੍ਰਾਕ੍ਰਿਤ ਪ੍ਰਲੈ'ਸੁ ਨਾਮ ਕਹਾਇ[10]* ॥ ੧੮ ॥ ਏ੍ਹਮ ਸੱਚਿਦਾ ਨੰਦ ਗਯਾਨ ਤੇ ਸਭਿ ਕੋ ਜਬਿ ਅਭਾਵ ਹੁਇ ਜਾਇ।ਸੀਪ ਰੱਜੁ ਕੋ ਗਯਾਨ ਹੋਇ ਜਬਿ ਰੂਪਾ ਸਰਪ ਨਹੀਂ ਜਿਸ ਭਾਇ[11]। ਤਥਾ ਅਧਯਸ਼ਟ ਗਯਾਨ ਤੇ ਨਾਨਾ[12]ਹੁਇਅਭਾਵ ਸਭਿ ਦ੍ਵੈਤ ਬਿਲਾਇ[13]।

---

[1]ਇਹ ਤ੍ਰੈ ਮਹਾਨ ਸਮਸ਼ਟੀ ਦੇ ਸ਼ਰੀਰ ਹਨ। [2](ਜਿਸ ਤਰ੍ਹਾਂ) ਵਯਸ਼ਟੀ ਕਾਰਣ ਸੂਖਮ ਤੇ ਸਥੂਲ ਤਿੰਨਾਂ ਸਰੀਰਾਂ ਦੇ ਅਭਿਮਾਨੀ ਵਿਸ਼ਵ, ਤੇਜਸ, ਪ੍ਰਾਗ ਹਨ ਤਿਵੇਂ ਹੀ ਸਮਸ਼ਟੀ ਤ੍ਰੈਆਂ ਸਰੀਰਾਂ ਦੇ ਅਭਿਮਾਨੀ, ਈਸ਼੍ਵਰ, ਹਿਰਣਗਰਭ ਤੇ ਵੈਸ਼੍ਵਾਨਰ ਹਨ। [3](ਏ੍ਹਮ ਵਿਚ) ਵਯਸ਼ਟੀ ਤੇ ਸਮਸ਼ਟੀ ਦੋਵੇਂ ਕਲਪਤ ਜਾਣੋ ਜਿਵੇਂ ਦੱਸੀ ਵਿਚ ਸੱਪ ਆਦਿਕ [ਅਧਯਸ੍=ਜਿਸਦਾ ਭ੍ਰਮ ਕਿਸੇ ਅਧਿਸ਼੍ਠਾਨ ਵਿਚ ਹੋਵੇ, ਜੈਸੇ ਸੱਪ। ਅਧਿਸ਼੍ਠਾਨ=ਜਿਸ ਵਿਚ ਭ੍ਰਮ ਦਾ ਆਰੋਪ ਹੋਵੇ, ਜੈਸੇ ਦੱਸੀ]। [4]ਸਿੱਪੀ ਵਿਚ ਜਿਵੇਂ ਚਾਂਦੀ ਭੁਲੇਵਾਂ ਮਾਤ੍ਰ ਹੈ। [5]ਤਿਵੇਂ ਏ੍ਹਮ ਆਤਮ ਚੈਤਨ੍ਯ ਵਿਚ (ਅਗ੍ਯਾਨ ਕਰਕੇ) ਕਲਪਤ ਹੈ ਸਾਰਾ ਜਗ। [6]ਇਸ ਦਾ ਅਧਿਸ਼ਠਾਨ (ਸੱਤ ਸ੍ਵਰੂਪ) ਇਕ ਆਤਮਾ ਨੂੰ ਹੀ ਵੇਖੋ। [7]ਜਦ ਤਕ ਦੱਸੀ ਨੂੰ ਨਹੀਂ ਪਛਾਣਦਾ ਤਦ ਤਾਈਂ ਕਲਪ ਕਲਪ ਕੇ ਦੁਖ ਪਾਉਂਦਾ ਹੈ। [8](ਜਦ) ਪੰਚੀ ਕ੍ਰਿਤ ਤੱਤ ਅਪੰਚੀ ਕ੍ਰਿਤ ਤੱਤਾਂ ਵਿਚ ਸਾਰੇ ਲਯ ਹੋ ਜਾਂਦੇ ਹਨ, (ਤਦ) ਫਿਰ ਸਾਰੇ ਅਪੰਚੀ ਕ੍ਰਿਤ ਤੱਤ ਅੱਬਯਾਕ੍ਰਿਤ ਵਿਚ ਲੈ ਹੋ ਜਾਂਦੇ ਹਨ। [9]ਜਦੋਂ ਸਥੂਲ ਭੂਤ ਲੈ ਹੋ ਜਾਂਦੇ ਹਨ ਇਸਦਾ ਨਾਮ'ਰਾਤਦਿਨ ਦੀ ਪ੍ਰਲੈ'ਹੈ। [10]ਜਦੋਂ ਸੂਖਮ ਭੂਤ ਲਯ ਹੋ ਜਾਂਦੇ ਹਨ (ਅਵ੍ਯਾਕ੍ਰਿਤ ਵਿਚ) ਤਾਂ ਉਸ ਨੂੰ 'ਪ੍ਰਾਕ੍ਰਿਤ ਪ੍ਰਲੈ' ਕਹਿੰਦੇ ਹਨ। [11]ਜਿਸ ਤਰ੍ਹਾਂ ਸਿੱਪੀ ਤੇ ਦੱਸੀ ਦੇ ਗਯਾਨ ਹੋਣ 'ਤੇ ਚਾਂਦੀ ਤੇ ਸੱਪ ਨਹੀਂ ਰਹਿੰਦੇ। [12]ਨਾਨੱਤ੍ਵ। [13]ਤਿਵੇਂ ਅਧਿਸ਼ਠਾਨ ਦੇ ਗਯਾਨ ਹੋਣ ਤੇ ਨਾਨੱਤ੍ਵ (ਕਲਪਤ ਜਗਤ)ਅਭਾਵ ਹੋ ਜਾਂਦਾ ਹੈ ਤੇ ਸਾਰੀ ਦ੍ਵੈਤ ਦੂਰ ਹੋ ਜਾਂਦੀ ਹੈ। [ਅਧਯਸ਼ਟ ਤੋਂ ਮੁਰਾਦ ਅਧਿਸ਼ਠਾਨ ਦੀ ਹੈ]। *ਜਿਸ ਵੇਲੇ ਪੰਜ ਤਤ ਪੰਜੀ ਪ੍ਰਕ੍ਰਿਤੀਆਂ ਦੇ ਰੂਪ ਵਿਚ ਆ ਜਾਂਦੇ ਹਨ, ਉਨ੍ਹਾਂ ਨੂੰ ਪੰਚੀਕ੍ਰਿਤ ਕਹਿੰਦੇ ਹਨ। ਜਿਹੜੇ ਪੰਜੀ ਪ੍ਰਕ੍ਰਿਤੀਆਂ ਦੇ ਰੂਪ ਵਿਚ ਨਹੀਂ ਆਏ ਉਹਨਾਂ ਨੂੰ ਅਪੰਚੀ ਕ੍ਰਿਤ ਕਹਿੰਦੇ ਹਨ। ਪਹਿਲਿਆਂ ਨੂੰ ਸਥੂਲ ਤੇ ਦੂਜਿਆਂ ਨੂੰ ਸੂਖਮ ਭੂਤ ਕਹੀਦਾ ਹੈ।

'ਗ੍ਯਾਨ ਪ੍ਰਲੈ' ਇਸ ਨਾਮ ਕਹਿਤ ਹੈਂ[1] ਸਤਿਗੁਰ ਉਪਦੇਸ਼ਨਿ ਤੇ ਪਾਇ॥ ੧੯॥ [ਉਤਪਤਿ:-] ਭੂਤ ਅਪੰਜੀਕ੍ਰਿਤ ਜੁਤਿ ਕਾਰਜ ਪੰਚੀਕ੍ਰਿੱਤ ਸਕਾਰਜ ਹੋਇ[2]। ਇਨ ਕੋ ਉਪਜਨ ਆਦਿ ਪੁਰਖ ਤੇ 'ਉਤਪਤਿ' ਨਾਮ ਜਾਨੀਏ ਸੋਇ[3]। [ਸਥਿਤੀ:-]ਉਪਜਿ ਪ੍ਰਪੰਚ ਥਿਰੈ ਬਿਧਿ ਬਧ ਲਗ ਇਸਕੋ ਨਾਮ 'ਸਥਿਤ[4]'ਤੂੰ ਜੋਇ।'[5]ਸਥਿਤਿ ਅਵਾਂਤਰ'*ਭੇਦ ਜੁ ਬਿਧਿਨਿ ਸਦਿਨ 'ਬਿਧਿ ਪ੍ਰਲੈ'ਕਹੈਂ ਸਭਿ ਕੋਇ[6]॥੨੦॥ਪੂਰਣ ਆਯੁ ਬ੍ਰਹਮਾ ਲੈ ਹੁਇਦੁਤੀਪ੍ਰਲੈ ਸਭਿ ਕੋ ਛੈ ਜਾਨਿ[7]। ਜਿਸ ਮਹਿ ਉਤਪਤਿ, ਸਥਿਤ ਨ ਪਰਲੈ, ਤ੍ਰਿਤੀ ਹੋਤਿ ਹੈ 'ਪ੍ਰਲੈ ਗ੍ਯਾਨ[8]'।ਮੁਕਤਿ ਕਾਲ ਅੱਦ੍ਵੈਤ ਅਖੰਡਇਕ ਐਸੋਰੂਪ ਤਾਂਹਿ ਪਹਿਚਾਨ[9]।ਜੌਲਗ ਵਿੱਦ੍ਯਾ ਗ੍ਯਾਨਨਉਪਜੈ ਕਾਲ ਅਖੰਡ ਅਵਿੱਦ੍ਯਾ ਮਾਨ[10]॥ ੨੧॥[11]ਸੰਚਿਤ,ਪਰਾਰਬਧ,ਕ੍ਰਿਯਮਾਣਜੁ ਤਿਧਾ ਕਰਮਜਾਵਤਨਹਿੰਗ੍ਯਾਨ। ਭੂਤ, ਭਵਿੱਖਤ, ਬਰਤਮਾਨ ਕੋ ਇਹ ਪ੍ਰਤਿਬੰਧ ਲਏ ਪਹਿਚਾਨ[11]। ਤ੍ਰਿਗੁਣੀ ਮਾਯਾਲਿਏਚੈਤੰਨਮਹਿੰ ਜੀਵ ਸ੍ਵਭਾਵ ਗ੍ਯਾਨ ਬਿਨ ਜਾਨ[12]।ਸਤ, ਰਜ ਤਮ ਗੁਣਤੀਨਹੁ ਤਬਿਲੌ ਜਬਿਲੌ ਗ੍ਯਾਨ ਨ ਭਯੋ ਮਹਾਨ॥੨੨॥ਗੁਣ ਕੀ ਪਰਵਿਰਤਨ ਤੇ ਰਹਿਤਨ,ਭਿੰਨ ਲਖਹਿ ਨਿਜ, 'ਨਿਰਗੁਣ' ਸੋਇ[13]।

---

[1]ਇਸਦਾ ਨਾਮ 'ਗ੍ਯਾਨ ਪ੍ਰਲੈ' ਕਹਿੰਦੇ ਹਨ ; [2]ਅਪੰਚੀ ਕ੍ਰਿਤ ਭੂਤ ਆਪਣੇ ਕਾਰਜ ਸਮੇਤ ਜਦ ਪੰਚੀਕ੍ਰਿਤ ਸਕਾਰਜ ਹੋ ਜਾਣ। [3]ਇਨ੍ਹਾਂ ਦਾ ਉਪਜਣਾਂ ਬ੍ਰਹਮ ਤੋਂ ਜਦ ਹੋਵੇ ਉਸ ਨੂੰ 'ਉਤਪਤੀ' ਕਹਿੰਦੇ ਹਨ। [4]ਜਗਤ ਉਤਪਤ ਹੋਕੇ ਬ੍ਰਹਮਾ ਦੀ ਉਮਰਾ ਤਕ ਟਿਕਿਆ ਰਹਿੰਦਾ ਹੈ ਇਸ ਦਾ ਨਾਮ 'ਸਥਿਤੀ' ਹੈ। [5]'ਅਵਾਂਤਰ ਇਸਥਿਤੀ' ਦਾ ਭੇਦ ਹੈ:—[6]ਕਿ ਬ੍ਰਹਮਾ ਦੇ ਦਿਨ ਨੂੰ 'ਅਵਾਂਤਰ ਇਸਥਿਤੀ' ਕਹਿੰਦੇ ਹਨ ਤੇ ਬ੍ਰਹਮਾ ਦੀ ਰਾਤ ਨੂੰ 'ਅਵਾਂਤਰ ਪ੍ਰਲੈ' ਕਹਿੰਦੇ ਹਨ। [7]ਦੂਜੀ ਪ੍ਰਲੈ ਇਹ ਹੈ ਕਿ ਜਿਸ ਵੇਲੇ ਬ੍ਰਹਮਾ ਦੀ ਆਯੂ ਪੂਰੀ ਹੋ ਜਾਵੇ ਸਭ ਦਾ ਨਾਸ਼ ਹੋ ਜਾਵੇਗਾ। [8]ਤੀਜੀ ਗ੍ਯਾਨ ਪ੍ਰਲੈ ਇਹ ਹੈ ਕਿ ਜਿਸ ਵਿਚ ਉਤਪਤੀ, ਇਸਥਿਤੀ, ਪ੍ਰਲੈ, ਤਿੰਨੇ ਨਹੀਂ ਹਨ। [9]ਇਕ, ਅਦ੍ਵੈਤ, ਅਖੰਡ, ਐਸਾ ਰੂਪ ਕਰਕੇ (ਇਸ ਨੂੰ ਪਹਿਚਾਨਣਾ 'ਮੁਕਤੀ ਕਾਲ'ਹੈ। (ਅ) ਜਿਸ ਨੇ ਐਸਾ ਪਹਿਚਾਨਿਆ ਉਹ ਕਾਲ ਤੋਂ ਮੁਕਤ ਹੋ ਗਿਆ। [10]ਜਦ ਤਕ (ਬ੍ਰਹਮ) ਵਿਦ੍ਯਾ ਦੁਆਰਾ ਗਿਆਨ ਨਹੀਂ ਉਪਜਦਾ ਉਸ ਕਾਲ ਤਕ ਅਵਿੱਦ੍ਯਾ ਨੂੰ ਅਖੰਡ ਮੰਨੋ।(ਅ) ਤਦ ਤਕ ਅਵਿੱਦ੍ਯਾ ਤੇ ਕਾਲ ਉਸਦੇ ਨਹੀਂ ਟੁੱਟਦੇ। [11]ਜਦ ਤਕ ਗ੍ਯਾਨ ਨਹੀਂ ਤਦ ਤਕ ਸੰਚਤ ਪ੍ਰਾਰਬਧ ਕ੍ਰਿਯਮਾਨ ਤਿੰਨੇ ਕਰਮ ਹੋਨ,(ਤਦ ਤਕ ਹੀ)ਭੂਤ ਭਵਿੱਖਤ ਵਰਤਮਾਨ ਏਹ ਪ੍ਰਤਿਬੰਧ (ਰੁਕਾਵਟ) ਪਛਾਣਨੇ (ਗ੍ਯਾਨ ਪ੍ਰਾਪਤੀ ਵਿਚ । [12]ਤ੍ਰਿਗੁਣੀ ਮਾਯਾ ਜਦ ਚੇਤਨ ਨੇ ਆਪਣੇ ਵਿਚ ਲੈ ਲਈ ਤਦ ਗ੍ਯਾਨ ਤੋਂ ਬਿਨਾਂ ਹੋਕੇ ਜੀਵ ਸ੍ਵਭਾਵ ਵਾਲਾ ਹੋ ਗਿਆ। [13](ਜਦ ਚੇਤਨ) ਗੁਣਾਂ ਦੀ ਪਰਿਵਰਤੀ ਤੋਂ ਰਹਿਤ ਹੈ ਤੇ ਆਪਣੇ ਆਪ ਨੂੰ ਭਿੰਨ ਲਖਦਾ ਹੈ ਤਦ ਤਕ ਉਹ 'ਨਿਰਗੁਣ' (ਕਹੀਦਾ) ਹੈ।*ਅਵਾਂਤਰ ਪ੍ਰਲੈ ਨੂੰ 'ਨੈਮਿੱਤਕ ਪ੍ਰਲੈ ਤੇ ਮਨਵੰਤਰ ਪ੍ਰਲੈ' ਭੀ ਕਹਿੰਦੇ ਹਨ।

[1]ਜਥਹਿ ਤ੍ਰਿਗੁਨ ਮਹਿ ਚਿਤੁੰਨ ਅਪਨਿਪੌ ਲਖਿ ਅੱਗਜ੍ਞਾਨ ਤੇ 'ਸਰਗੁਣ' ਹੋਇ[1]। [2]ਨਾਸ਼ਵੰਤ ਆਕਾਰ ਪਛਾਨਹੁ, ਨਿਰਾਕਾਰ ਅਬਿਨਾਸ਼ੀ ਜੋਇ[2]। ਕਵਿ ਸੰਤੋਖ ਸਿੰਘ, ਕਹਿ ਸਤਿਗੁਰ ਜੀ ਸਾਰ ਗ੍ਰਹਣ ਬਿਨ ਸਾਰ ਸਖੋਇ[3] ॥ ੨੩ ॥ ਚੌਪਈ ॥ [4]ਤਨ, ਇੰਦ੍ਰੈ, ਮਨ, ਪ੍ਰਾਣ ਅਨਾਤਮ। ਲਖਹੁ ਅਕਾਰ ਅੱਗਜ੍ਞਾਨ ਸਹਿਤ ਤਮ। ਨਿਰੰਕਾਰ ਸਾਖੀ ਬ੍ਰਹਮਾਤਮ। ਆਪਨਪੌ ਜਾਨਹਿ ਜੁ ਅਨਾਤਮ[*] ॥ ੨੪ ॥ ਟੇਰਨਾ ॥ [5]ਚਿਤ ਬ੍ਰਹਮ ਨਿਜ ਲਖਿ ਨਾਂਹਿ ਸੋ ਅਕਾਰ ਨਿਰਕਾਰ ਨਹਿੰ। ਕਿਧੌ ਅਪਨਪੌ ਨਾਂਹਿ ਬਿਸਰ ਪਰਜੋ ਜੌ ਆਪ ਹੀਂ॥੨੫॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਦੂਤੇ 'ਵਿਚਾਰ ਨਿਰਨੈ' ਪ੍ਰਸੰਗ ਬਰਨਨੰ ਨਾਮ ਚੌਂਤਾਲੀਸਮੋ ਅੰਸੂ ॥੪੪॥

੪੫. [ਵੇਦਾਂਤ ਵਿਚਾਰ]।

॥ ਦੋਹਰਾ ॥ [ਗੁਰੂ:-]†[6]ਈਸ਼ਰ ਮੂਰਤ ਗਜ੍ਞਾਨ ਕੀ ਸਿਖ ਸੰਸਾਰ ਤੇ ਪਾਰ। ਸੋ ਸਤਿਗੁਰ ਉੱਤਮ ਅਧਿਕ ਇਤਰ ਗੁਰੂ ਵਿਵਹਾਰ[6]। ॥੧॥ ਚੌਪਈ ॥ [ਸਿੱਖ:-]‡ ਬਿਬੇਕ[1], ਵਿਰਾਗ[2], ਮੁਮੁਖੜਾ[3], ਤੀਨ।

---

[1]ਜਦੋਂ ਚੇਤਨ ਆਪਣੇ ਆਪ ਨੂੰ ਅੱਗਜ੍ਞਾਨ ਕਰਕੇ ਇੰਨਾਂ ਗੁਣਾਂ ਵਿਚ ਜਾਣਦਾ ਹੈ ਤਦੋਂ ਉਹ 'ਸਰਗੁਣ' ਹੈ। [2]ਆਕਾਰ ਨੂੰ ਨਾਸ਼ਵੰਤ ਜਾਣੇ ਤੇ ਨਿਰਾਕਾਰ ਨੂੰ ਅਬਿਨਾਸ਼ੀ ਜਾਣੇ। [3]ਸਤਿਗੁਰ ਜੀ ਕਹਿੰਦੇ ਹਨ ਕਿ ਆਤਮਾ ਨੂੰ ਗ੍ਰਹਿਣ ਕੀਤੇ ਬਿਨ ਤੱਤ ਨੂੰ ਖੋ ਲੈਂਦਾ ਹੈ। [4]ਤਨ, ਇੰਦ੍ਰੈ, ਮਨ, ਪ੍ਰਾਣ (ਜੜ) ਅਨਾਤਮਾ ਹਨ, (ਇਸ) ਅਨਾਤਮਾ ਨੂੰ ਤੂੰ ਜੋ ਅਪਨਪੌ (ਆਪਣਾ ਆਪ) ਜਾਣਦਾ ਹੈਂ, ਲਖ ਲੈ ਕਿ (ਇਹ ਸਾਰਾ) ਆਕਾਰ ਵਾਲਾ ਅਗਜ੍ਞਾਨ ਦੇ ਹਨੇਰੇ ਸੰਯੁਕਤ ਹੈ, (ਕੇਵਲ) ਸਾਖੀ ਆਤਮਾ ਨਿਰਾਕਾਰ ਬ੍ਰਹਮ ਹੈ, ਅਥਵਾ ਬ੍ਰਹਮਾਤਮਾ ਨਿਰਾਕਾਰ ਤੇ ਸਾਖੀ ਰੂਪ ਹੈ। [5]ਤੂੰ ਆਪ ਨੂੰ ਚੇਤਨ ਬ੍ਰਹਮ ਨਹੀਂ ਲਖਿਆ ਉਹ ਤਾਂ ਨਿਰਅਕਾਰ ਤੇ ਨਿਰਕਾਰਣ ਹੈ, (ਜਦ) ਤੂੰ ਆਪ ਹੀ ਵਿਸਰ ਗਿਆ ਹੈਂ ਤਦੋ ਹੀ ਤਾਂ ਤੂੰ ਆਪਣਾ ਆਪ (ਸਹੀ) ਨਹੀਂ ਕੀਤਾ: [ਅਕਾਰ ਨਿਰਕਾਰ ਨਹਿ। 'ਨਿਰ' ਦੋਹਰੀ ਦੀਪਕ ਹੈ। ਅਕਾਰਨਿਰ+ਨਿਰਕਾਰਨਹਿ]। (ਅ) ਅਕਾਰ ਨਿਰਕਾਰਨਹਿ ਨੂੰ 'ਅਕਾਰ ਨਿਰਕਾਰ ਨਹਿੰ' ਪੜ੍ਹਕੇ ਅਰਥ ਕਰਦੇ ਹਨ ਉਹ ਨਾ ਆਕਾਰ ਵਾਲਾ ਹੈ ਨਾ ਨਿਰ ਅਕਾਰ ਹੈ। [6]ਸਿਖ ਨੂੰ ਸੰਸਾਰ ਤੋਂ ਪਾਰ ਕਰਨੇ ਵਾਲਾ ਉਹ ਸਤਿਗੁਰੂ ਅਧਿਕ ਉੱਤਮ ਹੈ ਜਿਸ ਵਿਚ (ਏਹਮ) ਗਜ੍ਞਾਨ ਦੀ ਇਸਥਿਤੀ ਹੈ ਉਹ ਈਸ਼ਵਰ ਮੂਰਤੀ ਹੈ। ਹੋਰ ਗੁਰੂ ਵਿਵਹਾਰ (ਮਾਤ੍ਰ) ਹਨ। (ਜਿਨ੍ਹਾਂ ਅਰਥਾਂ ਵਿਚ ਗੁਰੂ ਪਦ ਦਸਾਂ ਪਾਤਸ਼ਾਹੀਆਂ ਨਾਲ ਵਰਤੀਂਦਾ ਹੈ ਉਹ ਅਰਥ ਏਥੇ ਨਹੀਂ। ਸ਼ਾਸਤ੍ਰੀ ਲੋਕ 'ਗੁਰੂ' ਪਦ ਆਮ ਉਸਤਾਦ ਦੇ ਅਰਥਾਂ ਵਿਚ ਵਰਤਦੇ ਹਨ, ਚਾਹੇ ਕਿਸੇ ਵਿਦਯਾ ਦਾ ਉਸਤਾਦ ਹੋਵੇ)। [7]ਮੋਖ ਦੀ ਇੱਛਾ।

*ਪਾ:-ਜੋ ਆਤਮ। †'ਗੁਰਮਤ ਵਿਚ ਗੁਰੂ ਦਾ ਕੀ ਦਰਜਾ ਹੈ'? ਅਗਲੇ ਅੰਸੂ ਵਿਚ ਦੱਸਣਗੇ। ‡ਗੁਰੂ, ਸਿੱਖ, ਉਪਦੇਸ਼ ਆਦਿਕ ਸਿਰਨਾਮੇਂ ਪਾਠਕਾਂ ਦੇ ਸੁਖ ਲਈ ਅਸੀਂ ਦੇ ਰਹੇ ਹਾਂ ਇਸ ਕਰਕੇ ਇਨ੍ਹਾਂ [ ] ਨਿਸ਼ਾਨਾਂ ਦੇ ਵਿਚ ਦਿੱਤੇ ਹਨ।

[1]ਖਟਧਾ ਚਤੁਰਥ,ਸਮ[1],ਦਮ[2],ਚੀਨ।ਉਪਰਤਿ[3], ਤਤਿੱਖਜਾ[4], ਸ਼ਰਧਾ[5], ਕਰੈ[6]।ਸਮਾਧਾਨ[7],ਚਾਤੁਸ਼ਟੈ ਧਰੈ[8]।੨।[9]ਸਿਖ'ਸੋਈ ਲਖ ਲਹਿ ਕੱਲਜਾਣ[10]। ਅਪਰ ਦੇਹ ਪੋਖਨਿ ਕੋ ਜਾਨਿ[11]। [ਉਪਦੇਸ਼ਃ–] [12]"ਹੋਇ ਬਿਚਾਰ ਆਤਮਾ ਨਾਤਮ। ਗਜਾਨ ਸਰੂਪ ਪਾਇ ਉਰ ਹਾਤਮ" ॥੩॥ ਸਿਖ ਕੋ ਨਾਸ਼ਹਿੰ ਬੰਧ ਕਲੇਸ਼[13]।ਤਿਸ ਕੋ ਨਾਮ ਭਨੈਂ 'ਉਪਦੇਸ਼'।[ਦੀਖਜਾਃ–]'ਬਿਮਲ ਗਜਾਨ ਦੇ ਰੁਰ ਭਵ ਹਾਨਾ। ਇਹ 'ਦੀਖਜਾ' ਸਭਿ ਕਸ਼ਟ ਮਿਟਾਨਾ' ॥੪॥ [ਮੰਤ੍ਰਃ–] ਮੰਤ੍ਰ ਸ਼ਿਰੋਮਣਿ ਕਹਿੰ ਸਤਿਨਾਮ[14]। ਜਿਸ ਕੋ ਸਿਮਰਣ ਲਹਿ ਸੁਖ ਧਾਮ। [ਅਥਵਾਃ–][15]ਅੱਦ੍ਵੈਤ ਵਾਕ ਤੱਤ੍ਵੰਮਸਿ ਜੋਇ।ਤੂੰਹੈਬ੍ਰਹਮ ਸੁਨੈਸਿਖ ਸੋਇ[16]।੫। 'ਅਹੰਬ੍ਰਮਾਸ੍ਮਿ' ਬਹੁਰ ਉਚਾਰੇ। ਮਹਾਵਾਕ੍ਯ ਏਹ ਮੰਤ੍ਰ ਸੁ ਧਾਰੇ[17]। [ਵਰਣਃ] ਲਏ ਪ੍ਰਕਿਰਤਿ ਸਤਿਗੁਣ ਦ੍ਵਿਜ ਜਾਤਿ[18]। ਸਤ ਰਜ ਮਿਸ਼੍ਰਤ ਛੱਤ੍ਰੀ ਭਾਂਤਿ[19] ॥ ੬ ॥ ਰਜ ਤਮ ਲਏ ਪ੍ਰਕ੍ਰਿਤ ਤਨ ਬੈਸ[20]। ਤਮ ਪ੍ਰਕ੍ਰਿਤਿ ਤੇ ਸ਼ੂਦ੍ਰਨ ਹੈਸ[21]। ਤ੍ਰਿਗੁਣੀ ਪ੍ਰਕ੍ਰਿਤੀ ਚਾਰ ਵਰਣ ਗਣ[22]। ਇਕ ਇਕ ਬਰਣ ਮਹਿੰ ਚਾਰਹੁੰ ਬਰਣ[23] ॥ ੭ ॥ ਅਥਵਾ ਵਰਣ ਦੋਇ ਇਸ ਢਾਲ[24]। ਬ੍ਰਹਮਨ ਆਦਿ ਅੰਤ ਚੰਡਾਲ[25]। ਬ੍ਰਹਮ ਅਭਿਮਾਨੀ[26] ਬ੍ਰਹਮਣ ਕਹੀਏ । ਤਨ ਅਭਿਮਾਨਿ ਚੰਡਾਲ ਸੁ ਲਹੀਏ[27] ॥ ੮ ॥ ਬ੍ਰਹਮਣ ਸੋ ਜੋ ਬ੍ਰਹਮ ਜਾਨਾਤਿ[28] । ਬੇਦ ਗ੍ਰੰਥ ਭਾਖਤਿ ਬੱਖਜਾਤਿ[29]

---

[1]ਦੂਏ ਖਟਸੰਪੱਤੀ ਜੋ ਇਹ ਹੈਃ–ਸਮ, ਦਮ, ਉਪ੍ਰਤਿ, ਤਤਿੱਖਜਾ, ਸ਼ਰਧਾ, ਸਮਾਧਾਨ। ਸੂਚਨਾ– ਵੇਰਵਾ ਦੇਖੋ ਅੱਗੇ ਅੰਕ ੩੦ ਤੋਂ ੩੪ ਤਕ। [2]ਜੋ ਇਹ ਚਾਰ (ਬਿਬੇਕ, ਵੈਰਾਗ, ਮੋਖ ਇੱਛਾ, ਖਟਸੰਪੱਤੀ) ਧਾਰੇ। [3]ਉਹ ਸਿੱਖ ਹੈ ਤੇ ਜਾਣ ਲਓ ਕਿ ਉਹ ਕੱਲਜਾਨ ਨੂੰ ਪਾ ਲਵੇਗਾ। [4]ਹੋਰ (ਸਿੱਖ) ਦੇਹ ਪਾਲਨਹਾਰੇ ਜਾਣੋ। [5](ਜਿਸ ਵਿਚ) ਆਤਮਾ ਅਨਾਤਮਾ ਦਾ ਵਿਚਾਰ ਹੋਵੇ (ਅਤੇ) ਸਰੂਪ ਦੇ ਗਜਾਨ ਨੂੰ ਪਾਕੇ (ਅਗਜਾਨ) ਦਾ ਅੰਦੇਰਾ ਦਿਲ ਵਿਚੋਂ ਦੂਰ ਹੋ ਜਾਵੇ। [6](ਜਿਸ ਨਾਲ) ਸਿੱਖ ਦੇ ਬੰਧਨ ਤੇ ਕਲੇਸ਼ ਦੂਰ ਹੋ ਜਾਣ। [7]ਜੋ ਨਿਰਮਲ ਗਜਾਨ ਗੁਰੂ ਦੇਕੇ ਜਨਮ ਮਰਨ ਤੇ) ਸਾਰੇ ਕਸ਼ਟ ਮਿਟਾ ਦੇਵੇ ਸੋ ਦੀਖਜਾ ਹੈ। [8]'ਸਤਿਨਾਮ' ਨੂੰ ਸ਼ਿਰੋਮਣ ਮੰਤ੍ਰ ਕਹਿੰਦੇ ਹਨ। [9]ਅਦ੍ਵੈਤ ਵਾਕ '੩੩ ਤ੍ਵੰ ਅਸਿ' ਅਰਥਾਤ 'ਤੂੰ ਹੈਂ ਬ੍ਰਹਮ' ਸਿੱਖ ਸੁਣੇ। [10]ਇਸ ਮਹਾਂ ਵਾਕ ਨੂੰ ਹੀ ਮੰਤ੍ਰ ਧਾਰਨ ਕਰੇ। [11]ਸਤੋਗੁਣ ਨੂੰ ਲੈਕੇ ਪ੍ਰਕ੍ਰਿਤੀ ਦ੍ਵਿਜ ਜਾਤੀ (ਉਤਪੰਨ ਕਰਦੀ ਹੈ)। [12]ਸਤ ਤੇ ਰਜ ਨੂੰ ਮਿਲਾਕੇ ਛੱਤ੍ਰੀਆਂ ਦੀ ਕਿਸਮ ਪੈਦਾ ਕਰਦੀ ਹੈ। [13]ਰਜੋ ਤੇ ਤਮੋ ਨੂੰ ਲੈਕੇ ਪ੍ਰਕ੍ਰਿਤੀ ਵੈਸ਼ ਸਰੀਰ ਪੈਦਾ ਕਰਦੀ ਹੈ। [14]ਪ੍ਰਕ੍ਰਿਤੀ ਨੇ ਤਮੋ ਨੂੰ ਲੈ ਕੇ ਸ਼ੂਦ੍ਰਾਂ (ਨੂੰ ਰਚਿਆ) ਹੈ। [15]ਤ੍ਰੈਗੁਣੀ ਪ੍ਰਕ੍ਰਿਤੀ ਤੋਂ ਚਾਰ ਵਰਣ (ਐਉਂ) ਗਿਣੀਂਦੇ ਹਨ। [16]ਪਰ (ਕਰਮਾਂ ਅਨੁਸਾਰ) ਇਕ ਇਕ ਵਰਣ ਦੇ ਚਾਰੇਂ ਵਰਣ ਬਣ ਸਕਦੇ ਹਨ। [17]ਯਾ ਵਰਨ ਦੋ ਹਨ ਜੋ ਇਸ ਤਰ੍ਹਾਂ ਹਨਃ– [18]ਮੁੱਢਲਾ ਬ੍ਰਾਹਮਣ ਤੇ ਅੰਤਲਾ ਚੰਡਾਲ। [19](ਮੈਂ ਬ੍ਰਹਮ ਹਾਂ) ਐਸੀ ਨਿਸ਼ਠਾ ਵਾਲੇ ਨੂੰ। [20]ਤਨ ਦੇ ਅਭਿਮਾਨੀ ਨੂੰ ਚੰਡਾਲ ਸਮਝੀਏ। [21]ਜੋ ਬ੍ਰਹਮ ਨੂੰ ਜਾਣਦਾ ਹੈ। [22]ਵੇਦ ਤੇ ਸ਼੍ਰੀ ਗੁਰੂ ਗ੍ਰੰਥ ਜੀ ਆਖਦੇ ਹਨ ਪ੍ਰਗਟ।

[ਆਸ਼੍ਰਮਃ-] ਆਸ਼੍ਰਮ ਬ੍ਰਹਮਚਾਰੀਚੌਥਾ।ਗ੍ਰਹਸਥ ਬਾਨ ਪ੍ਰਸਥੀ ਸੰਨਯਾਸ[1] ॥੯॥[ਅਤਿ ਵਰਣਾਸ਼੍ਰਮਃ-][2]ਉਲੰਘਹਿ ਵਰਣਾਸ਼੍ਰਮ ਅਭਿਮਾਨ।ਅਤਿ ਵਰਣਾਸ਼੍ਰਮਵਾਨ ਸੁ ਜਾਨ[3]। ਅਤਿ ਵਰਣਾਸ਼੍ਰਮੀਯ ਬਿਭਚਾਰ ਨ[4]।[ਧਰਮਃ-] ਬ੍ਰਹਮਨਿਸ਼ਠ ਆਤਮ ਧ੍ਰਮ ਧਾਰਨ[5]॥੧੦॥[ਅਧਰਮਃ-][6]ਧਰਮ ਆਤਮਾ ਤੇ ਜਬਿ ਹੀਨਾਰਹੈ ਅਨਾਤਮ ਧਰਮੰ ਲੀਨ।ਇਹ ਅਧਰਮ ਕਰੀਜੈ ਬਰਣ[7]। [ਮਰਣਃ-][8]ਸੱਤਿਨਾਮ ਸਿਮਰਣ ਨਹਿੰ ਮਰਣ ॥ ੧੧ ॥ ਅਥਵਾ ਸਚੁਦਾਨੰਦ ਸ਼ਰੂਪ। ਨਿਹ ਸਿਮਰਣ ਸੋ ਮਰਣ ਕੁਰੂਪ[9]। [ਜਨਮਃ-] ਸੱਤਿਨਾਮ ਲਿਵ ਅਹੈ ਬ੍ਰਹਮਾਸਮਿ। ਇਸ ਵਿੱਦਜਾ ਕੀ ਉਤਪਤਿ ਜਨਮ[10] ॥ ੧੨ ॥ [ਬਿਖ, ਅੰਮ੍ਰਿਤਃ-][11]ਹੈ ਸੰਸਾਰ ਕੀ ਪ੍ਰਾਪਤਿ ਜੋਇ। ਨਿਜ ਸਰੂਪ ਬਿਸਰਹਿ ਬਿਖ ਸੋਇ[12]। [13]ਹੁਇ ਜੁ ਗਜਾਨ ਤੇ ਸਹੁਰਣ ਸ੍ਵਰੂਪ। ਸੋਈ ਅੰਮ੍ਰਿਤ ਮੋਖ ਅਨੂਪ[14]॥੧੩॥[ਗੁਣ,ਦੋਖਃ-][15]ਬਿਨ ਬਿਵਹਾਰ ਆਤਮਾ ਦੇਖ। ਇਹੀ ਬਡੋ ਗੁਣ ਸੁਮਤਿ ਪਰੇਖ[16]।ਤ੍ਰਿਗੁਣ ਸਮੇਤ ਆਤਮਾ ਪਿਖੇ*[17]।ਬਡੋ ਦੋਖ ਗਜਾਨੀ ਇਹਲਖੇ[18]॥੧੪॥[ਜਸ,ਅਪਜਸਃ-][19]ਗਜਾਨ ਭਏ ਤੇ ਜੀਵਨਮੁਕਤਿ। ਸੁਜਸ ਬਿਸਾਲ ਇਹੀ ਹੁਇ ਜੁਗਤਿ[20]। [21]ਜੀਵਨ ਮੁਕਤਿ ਨ ਆਤਮ ਗਜਾਨ। ਸੋਈ ਅਪਜਸ ਮਹਿਦ ਮਹਾਨ[22]॥੧੫॥ਦੋਹਰਾ॥ [ਪੰਡਤ ਸੰਤਃ-]

[1]ਆਸ਼੍ਰਮ ਚਾਰ ਹਨ-ਬ੍ਰਹਮਚਾਰੀ, ਗ੍ਰਹਸਥ, ਬਾਨਪ੍ਰਸਥ ਤੇ ਸੰਨਜਾਸ। [2]ਵਰਣਾਸ਼੍ਰਮ ਦੇ ਅਭਿਮਾਨ ਤੋਂ ਪਰੇ ਹੋ ਜਾਵੇ ਉਸਨੂੰ ਅਤਿ ਵਰਣਾਸ਼੍ਰਮ ਵਾਲਾ ਜਾਨ ਲਓ। [3]ਅਤਿ ਵਰਨਾਸ਼੍ਰਮੀ ਉਹ ਹੈ ਜੋ ਅਨਿੰਨ ਹੈ ਭਾਵ ਬ੍ਰਹਮ ਭਾਵ ਛੱਡਕੇ ਦੂਰਬੇ ਨਹੀਂ ਜਾਂਦਾ। [4]ਆਤਮਾ ਵਿਚ ਬ੍ਰਹਮ ਨੇਸ਼ਠਾ ਦਾ ਧਾਰਨਾ 'ਧਰਮ' ਹੈ। [5]ਆਤਮ (ਨੇਸ਼ਠਾ ਰੂਪੀ) ਧਰਮ ਤੋਂ ਜਦ ਹੀਨ ਹੈ ਤੇ ਅਨਾਤਮ ਧਰਮ ਵਿਚ ਲੀਨ ਰਹਿੰਦਾ ਹੈ, ਇਸ ਨੂੰ [6]ਧਰਮ ਵਰਣਨ ਕਰੀਦਾ ਹੈ। [8]ਸੱਤਿਨਾਮ ਦਾ ਸਿਮਰਣ ਨਹੀਂ, ਇਹ ਮ੍ਰਿਤਯੂ ਹੈ, ਅਥਵਾ ਸਚਦਾਨੰਦ ਸਰੂਪ ਦਾ (ਆਤਮਾ ਰੂਪ ਕਰਕੇ) ਜੋ ਚਿੰਤਨ ਨਹੀਂ ਹੈ ਉਹ ਬੀ ਬੁਰੀ ਮ੍ਰਿਤਯੂ ਹੈ। [10](ਜਨਮ ਕੀ ਹੈ?)ਸੱਤਿਨਾਮ ਵਿਚ ਲਿਵ ਜੁੜੀ ਹੋਵੇ (ਅਥਵਾ) ਅਹੰ ਬ੍ਰਹਮਾਸਮੀ (ਵਿਚ ਲਿਵ ਜੁੜੀ ਹੋਵੇ)ਇਸ ਵਿਦਜਾ ਦੀ ਜੋ ਉਤਪਤੀ ਹੈ, ਇਹ ਜਨਮ ਹੈ। [11]ਨਿਜ ਸਰੂਪ ਨੂੰ ਜੋ ਬਿਸਰ ਜਾਣਾ ਹੈ ਸੋ ਬਿਖ ਹੈ ਉਸਤੋਂ ਸੰਸਾਰ ਦੀ ਪ੍ਰਾਪਤੀ (ਜਨਮ ਮਰਣ) ਹੁੰਦਾ ਹੈ। [13]ਗਿਆਨ ਦੁਆਰਾ ਨੂੰ(ਨਿਜ)ਸਰੂਪ ਦੀ ਸਹੁਰਣਤਾ ਹੁੰਦੀ ਹੈ ਉਹ ਅੰਮ੍ਰਿਤ ਹੈ ਜਿਸਤੋਂ ਕੇਵਲ ਮੋਖ ਮਿਲਦੀ ਹੈ। [15]ਆਤਮਾ ਨੂੰ ਬਿਵਹਾਰ ਤੋਂ ਬਿਨਾਂ ਦੇਖਣਾ ਭਾਵ ਤ੍ਰਿਗੁਣਾਂਤੀਤ ਤੱਕਣਾ ਇਸਨੂੰ ਬੁਧੀਵਾਨ ਬੜਾ ਗੁਣ ਦੇਖਦੇ ਹਨ। [17]ਤਿੰਨਾਂ ਗੁਣਾਂ ਸਮੇਤ ਆਤਮਾ ਨੂੰ ਦੇਖੇ। [18]ਗਜਾਨੀ ਇਹ ਬਡਾ ਦੋਖ ਲਖਦੇ ਹਨ। [19]ਸ੍ਰੇਸ਼ਟ ਜਸ ਦੇ ਹੋਣ ਦੀ ਇਹੀ ਜੁਗਤ ਹੈ ਕਿ ਗਿਆਨ ਹੋਣ ਤੇ ਜੀਵਨ ਮੁਕਤ ਹੋਵੇ। [21]ਬੜਾ ਭਾਰੀ ਅਪਜਸ ਉਹ ਹੈ ਕਿ ਆਤਮ ਗਿਆਨ ਪਾਕੇ ਜੀਵਨ ਮੁਕਤੀ ਨਾ ਹੋਵੇ। ਅਥਵਾ ਜੀਵਨ ਮੁਕਤੀ ਦੇਣ ਵਾਲਾ ਆਤਮਗਜਾਨ ਨਾ ਮਿਲੇ।

*ਪਾ:-ਬਿਖੇ।

[1]ਬੁੱਧਿ ਰਹਹਿ ਬ੍ਰਹਮਭਾਵ ਮਹਿੰ ਬ੍ਰਹਮਾਦਿ ਸ਼ੇਖ ਪਰਯੰਤ। ਇਕਤਾ ਮਹਿ ਨਿਸ਼ਚਾ ਲਹੈ ਸੋਈ ਪੰਡਤਿ, ਸੈਤ[1]॥੧੬॥ਚੌਪਈ॥ [ਰੋਗੀ, ਅਰੋਗੀ:-] [2]ਹੈ-ਮਮਤਾ ਅਭਿਮਾਨੀ ਥੀਵਾਰੋਗੀ ਸੋ ਸੈਸਾਰੀ ਜੀਵ[2]।ਅਹੈ ਮਮਤਾਭਿਮਾਨ ਤੈ ਹੀਨਗ੍ਯਾਨ ਸਰੂਪ ਅਰੋਗੀ ਚੀਨ॥੧੭॥ਬੁੱਧਿ ਅਨਾਤਮ ਮਹਿ ਸੋ ਰੋਗੀ। ਬ੍ਰਹਮਬੁੱਧਿ ਤਿਹ ਜਾਨ ਅਰੋਗੀ[3]।[ਧਨੀ ਨਿਰਧਨੀ:-]।ਆਤਮਧਨ ਪ੍ਰਾ-ਪਤ ਸੋ ਧਨੀ।ਬਿਨਆਤਮ ਪਾਏ[4] ਨਿਰਧਨੀ॥੧੮॥[ਨਿਸ਼ਕਾਮਤਾ:-]ਜ-ਗ੍ਯਾਸੀ ਨਰ ਚਹੈ ਜੁ ਸ਼ੋਧ[5]।ਊੱਤਮ ਕਰਮ ਕਰੈ ਹਿਤਦੇਯ[6]।ਨਹਿ ਅਭਿ-ਲਾਖਾਛਲ ਕੀ ਕਰੈ।ਹੁਇ ਨਿਸ਼ਕਾਮਬ੍ਰਿਤ ਦਿਢ ਧਰੈ॥੧੯॥[ਪੰਚਕਰਮ:-] ਕਰਿਬੋ ਕਰਮ ਪੰਚ ਪਰਕਾਰ।ਇਕਤੋ[7]ਨਿੱਤ ਕਰਮ[8]ਹਿਤ ਧਾਰ।ਮੱਜਨ[9] ਗੁਰਬਾਣੀ ਕੋਪਠਨ।ਸੰਧ੍ਯਾਦਿਕਸੱਤਿਨਾਮ ਮੁ ਰਟਨ॥੨੦॥ਸ਼੍ਰਾਧ ਆਦਿ [10]ਨੈਮਿੱਤਕ[2]ਅਹੈਂ [11]।ਕਿਹ ਨਮਿੱਤ ਤੇ ਕਰਨ ਜੁ ਲਹੈਂ[12]।[13]ਪ੍ਰਾਸ਼ਚਿਤਾਦਿ-ਕ[3]ਤ੍ਰਿਤੀਓ ਧਰੈਂ[14]।ਬਰਤ ਚੇਦ੍ਰਾਇਣਾਦਿ ਜੋ ਕਰੈਂ[15] ॥੨੧॥ ਚਤੁਰਥ ਹੈ [16]ਉਪਾਸਨਾ[4]' ਰੂਪ।ਪੂਜਨ ਅਪਨੋ ਇਸ਼ਟ ਅਨੂਪ। ਇਹ ਚਾਰਹੁੰ ਸ਼ੁਭ ਕਰੈ ਸਦੀਵ । ਹੁਇ ਨਿਸ਼ਕਾਮ ਭਲੇ ਨਿਰ ਨੀਵ[17]॥੨੨॥ ਪਰਮੇਸ਼ੁਰ ਕੋ ਸਤਿ-ਗੁਰ ਪਾਸ।ਅਰਪਹਿ ਸਕਲ ਕਰਮ ਨਿਰਜਾਸ । ਕਰਮ ਪੰਚਮੋਂ [18]ਨਿਖਿਧ[5]' ਪਛਾਨ । ਆਦਿਕ ਪਰ ਇਸਤ੍ਰੀ ਰਤਿ ਠਾਨਿ ॥੨੩॥ ਇਨ ਕੋ ਅੰਗੀਕਾਰ ਨ ਕਰੈ।ਜੋ ਨਰ ਸ਼ੁਭ ਚਾਹ ਕੋ ਧਰੈ।ਭਗਤਿਜੋਗ ਕਰਿ ਜਥਿ ਨਿਸ਼ਕਾਮ[19]। ਸ਼ੁਧਅੰਤਹਕਰਣ ਹੁਇ ਅਭਿਰਾਮ॥੨੪॥ਜਥਾਮਲੀਨਬਸਤ੍ਰ ਬਹੁ ਕਾਰੇ[20]। ਉੱਜਲ ਸਾਬਣ ਸਾਥ ਪਖਾਰੇ।ਇਮ ਉਪਾਇ ਤੇ ਮਨ ਸ਼ੁਧਿ ਜਬੈ।ਈਸ਼ ਪ੍ਰ-ਸੰਨ ਹੋਤਿ ਹੈ ਤਬੈ॥੨੫॥[ਚਾਰ ਸਾਧਨ:-]ਚਾਰਹੁੰਸਾਧਨ[21]ਉਰ ਉਪਜਾਵੈ। ਸੁਧਰੇ ਖੇਤ ਅੰਨ ਜਿਮ ਪਾਵੈ[22]*। ਇਕ[23]ਬੈਰਾਗ[1]ਫੁਰੈ ਮਨ ਐਸੋ।ਵਿਸ਼ਟਾ

[1]ਬ੍ਰਹਮਾ ਆਦਿਕਾਂ ਤੋਂ ਲੈਕੇ ਸੇਸ਼ਨਾਗ ਤਕ (ਭਾਵ ਆਕਾਸ਼ ਵਾਸੀਆਂ ਤੋਂ ਲੈਕੇ ਪਾਤਾਲ ਵਾਸੀਆਂ ਤਕ)ਬੁੱਧੀ ਬ੍ਰਹਮਭਾਵ ਵਿਚ ਰਹੇ,ਏਕਤਾ ਵਿਚ ਨਿਸ਼ਚਾ ਪਕਾ ਲਵੇ ਉਹੀ ਪੰਡਤ ਹੈ ਓਹੀ ਸੰਤ ਹੈ। [2]ਜੋ ਸੰਸਾਰੀ ਜੀਵ ਦਾ ਅਹੰਤਾ ਮਮਤਾ ਕਰਕੇ ਅਭਿਮਾਨੀ ਹੈ ਸੋ ਰੋਗੀ ਹੈ। [3]ਜਿਸਦੀ ਬੁੱਧੀ ਬ੍ਰਹਮ ਵਿਚ ਹੈ ਸੋ ਅਰੋਗੀ ਹੈ । [4]ਆਤਮਾ ਪਾਏ ਤੋਂ ਬਿਨਾ।[5]ਕਲ੍ਯਾਣ। [6]ਪ੍ਰੇਮ ਨਾਲ। [7]ਇਸ਼ਨਾਨ ਕਰਕੇ। [8]ਸ਼੍ਰਾਧਆਦਿ ਨੈਮਿੱਤਕ ਕਰਮ ਹਨ।[9]ਜੋ ਕਿਸੇ ਨਮਿੱਤਕਰਕੇ ਕਰਨਾਬਣਦਾ ਹੈ।[10]ਪ੍ਰਾਸ਼ਚਿਤਆਦਿ (ਜੋ ਪਾਪ ਉਤਾਰਣ ਲਈ ਕਰੀਦੇ ਹਨ) ਤੀਜੇ ਹਨ। [11]ਚੰਦ੍ਰਾਇਣ ਆਦਿ ਵ੍ਰਤ ਜੋ ਰੱਖੀਦੇ ਹਨ । [12]ਨੀਵਾਂ ਹੋਵੇ।(ਅ) ਨਿਰਣੈ ਕਰਕੇ । [13]ਨਿਸ਼ਕਾਮ ਭਗਤੀ ਜੋਗ ਕਰਕੇ । [14]ਕਾਲੇ । [15]ਵੈਰਾਗ ਵਿਵੇਕ,ਖਟ ਸੰਪੱਤੀ,ਮੁਮੋਖਤਾ। [16]ਸੁਧਰੇ ਹੋਏ ਖੇਤ ਵਿਚ ਜਿਵੇਂ ਬੀ ਪਾਈਦਾ ਹੈ । *ਪਾ:-ਜਾਵੈ ।

ਕਾਗ ਸੁਰਗ ਸੁਖ ਤੈਸੇ[1]*॥੨੬॥ ਲੋਕ ਪ੍ਰਲੋਕ ਵਿਸ਼ਯ ਸੁਖ ਜੇਤੇ। ਬਮਨ[2] ਸਮਾਨ ਨ ਭਾਵੈਂ ਤੇਤੇ। ਤੱਤ ਮਿਥਿਆ ਕੋ ਫੁਰੈ ਬਿਚਾਰ[3]। ਸਾਧਨ ਦੁਤਿਯ ਬਿਬੇਕ ਉਚਾਰ ॥੨੭॥ ਰੂਪ ਜਥਾਰਥ ਆਤਮ[4] ਜਾਨੇ। ਸਦਾ ਸੱਤ ਹੈ ਤੱਤ ਪਛਾਨੈ।ਸਾਚ ਝੂਠ ਹੈ ਇਕ ਹੀ ਇਖੈ[5]। ਮਿਥਿਆ ਨਾਮ ਇਸੀਕੋ ਲਖੈ॥੨੮॥ ਜਥਿ ਅਧਿਸ਼ਟਾਨ ਸਾਚ ਕਰਿ ਜਾਨਾ।ਤਿਸ ਮਹਿੰ ਕਲਪਤਿ ਝੂਠ ਪਛਾਨਾ। ਰਜੁ ਮਹਿੰ ਸਰਪ,ਸੀਪ ਮਹਿੰ ਰੂਪਾ[6]। ਕੂਖਨ ਹੇਮ ਥਿਖੈ ਅਨਰੂਪਾ[7] ॥ ੨੯ ॥ ਤਿਮ ਆਤਮ ਸਤਿ ਰੂਪ ਮਝਾਰਾ। ਦੇਹਾਦਿਕ ਪਰਪੰਚ ਪਸਾਰਾ। ਇਮ ਤਤ ਮਿਥਿਆ ਕਰਨ ਵਿਚਾਰ[8]। ਸਾਧਨ ਦੁਤਿਯ 'ਬਿਬੇਕ[9]' ਬਿਚਾਰ॥ ੩੦ ॥ [10]ਜਿਤਿਕ ਬਾਸਨਾ ਮਨ ਮਹਿੰ ਜੋਇ।ਤਜਾਗਣ ਤਿਨਹੁ ਨਾਮ 'ਸਮ'ਹੋਇ[10]। ਬਿਸ਼ਿਯਨਿ ਸਭਿ ਤੇ ਰੁਕੈ ਰਿਖੀਕ[11]। ਇਹ 'ਦਮ' ਨਾਮ ਕਹੈਂ ਮਤਿ ਨੀਕ ॥੩੧॥ ਪ੍ਰਾਪਤਿ ਭਏ ਆਨ ਕਰਿ ਬਿਸੈ। ਫੁਰੈ ਨ ਤ੍ਰਿਸ਼ਨਾ ਮਨ ਮਹਿੰ ਜਿਸੈ। ਅੰਗੀਕਾਰ ਨ ਕਰਿਬੇ ਭਾਵੈਂ।ਨਾਮ 'ਉਪਰਤਿ',ਇਸੀ ਕੋ ਗਾਵੈਂ॥੩੨॥ਸੀਤ ਉਸ਼ਨ ਆਦਿਕ ਦੁਖ ਸਾਰੇ।ਸਹੈ 'ਤਤਿੱਖਸ਼ਾ' ਨਾਮ ਉਚਾਰੇ। ਇਸ਼ਟ ਦੇਵ ਮਹਿੰ ਰਿਦੈ ਲਗਾਇ। 'ਸਮਾਧਾਨ' ਇਸ ਨਾਮ ਕਹਾਇ ॥ ੩੩ ॥ ਗੁਰੂ ਬਚਨ ਪਰ ਸਾਚ ਪ੍ਰਤੀਤ। 'ਸ਼ਰਧਾ' ਨਾਮ ਕਹੈਂ ਸੁਧ ਚੀਤ। ਖਸ਼ਟ ਸੰਪਦਾ ਭਨੀ ਸੁਨਾਇ। ਸਾਧਨ ਤ੍ਰਿਤੀ ਰਿਦੇ ਹੁਇ ਆਇ[12] ॥ ੩੪ ॥ [13]ਛੁਧਿਤ ਤ੍ਰਿਖਤਿ ਕੋ ਅੰਨ ਰੁ ਪਾਨੀ। ਇਨ ਬਿਨ ਨਹਿੰ ਭਾਵੈ ਕੁਛ ਪ੍ਰਾਨੀ। ਤਥਾ ਆਤਮਾ ਪ੍ਰਾਪਤਿ ਕਾਂਖਾ[14]। ਨਾਮ ਮੁਮੁਖਤਾ ਇਸ ਕੋ ਭਾਖਾ ॥੩੫॥ ਜਬਿ ਏ ਚਾਰੋਂ ਸਾਧਨ ਪਾਏ। ਸਤਿਗੁਰ ਸ਼ਰਣਿ ਰਹਹਿ ਅਧਿਕਾਏ। [ਬ੍ਰਹਮ ਨੇਸ਼ੀ ਤੇ ਬ੍ਰਹਮ ਸ਼੍ਰੋਤ੍ਰੀ ਗੁਰੂ:-] ਸ਼੍ਰੋਤ੍ਰੀ ਬ੍ਰਹਮ ਨਿਸ਼ਠੀ ਗੁਰ ਪੂਰਾ। ਤ੍ਰਿਸ ਤੇ ਲਹੈ ਪਰਮ ਪਦ ਸੂਰਾ ॥ ੩੬ ॥ [15]ਕੇਵਲ

---

[1]ਸੁਰਗ ਦੇ ਸੁਖ ਨੂੰ ਕਾਕ ਵਿਸ਼ਟਾ ਵਤ ਜਾਣੇ। [2]ਉਲਟੀ, ਕੈ। [3]ਤੱਤ ਤੇ ਮਿਥਿਆ ਦਾ ਵਿਚਾਰ ਫੁਰੇ।[4]ਆਤਮਾ ਦਾ ਯਥਾਰਥ ਰੂਪ। [5]ਇਕ ਪਦਾਰਥ ਵਿਚ।[6]ਚਾਂਦੀ। [7]ਛਾਵ ਸੋਨੇ ਵਿਚ ਗਹਿਣੇ ਛਾਵਨਾ ਕਰਨਾ।[8]ਦੀ ਵਿਚਾਰ ਕਰਨੀ।[9](ਤੀਸਰੀ ਖਟ ਸੰਪਦਾ ਦੱਲੀ)।[10]...ਤਜਾਗਣ ਦਾ ਨਾਮ ਹੈ 'ਸਮ'। [11]ਸਾਰੇ ਵਿਸ਼ਿਆਂ ਤੋਂ ਇੰਦ੍ਰੀਆਂ ਨੂੰ ਰੋਕਣਾ। [12]ਤੀਸਰਾ ਸਾਧਨ ਹਿਰਦੇ ਵਿਚ ਪ੍ਰਗਟ ਹੋ ਆਵੇ (ਇਨ੍ਹਾਂ ਛਿਆਂ ਨੂੰ ਇਕ ਸਾਧਨ ਗਿਣਿਆ ਜਾਂਦਾ ਹੈ)। [13](ਜਿਵੇਂ) ਭੁੱਖੇ ਤਿਹਾਏ ਪ੍ਰਾਣੀ ਨੂੰ ਅੰਨ ਪਾਣੀ ਦੀ ਐਸੀ ਇੱਛਾ ਹੁੰਦੀ ਹੈ ਕਿ ਇਨ੍ਹਾਂ ਬਿਨਾਂ ਕੁਛ ਭਾਉਂਦਾ ਨਹੀਂ,ਉਸ ਜਿਹੀ ਆਤਮਾ ਦੀ ਪ੍ਰਾਪਤੀ ਦੀ ਇੱਛਾ(ਤੀਬਰ)ਹੋਵੇ।[14]ਕੇਵਲ (ਬ੍ਰਹਮ) ਸ਼੍ਰੋਤ੍ਰੀ ਹੋਵੇ ਤਾਂ (ਸ਼ਾਸਤ੍ਰਾਂ ਦਾ) ਗਿਆਨ (ਤਾਂ ਮਿਲ ਜਾਂਦਾ ਹੈ ਪਰ) ਕਲਜ਼ਾਨ ਨਹੀਂ ਹੁੰਦੀ ਤੇ ਨਾ ਹੀ ਦੁਖ ਦੂਰ ਹੁੰਦੇ ਹਨ। *ਪਾ:—ਤੈਸੇ।

ਸ਼ੋਂਤ੍ਰੀ ਤੇ ਕੱਲਜਾਨ। ਪਾਇ ਗਯਾਨ ਨਹਿੰ ਹੈ ਦੁਖ ਹਾਨ[1]। ਕੇਵਲ ਬ੍ਰਹਮ ਨਿਸ਼ਟ ਥੇ ਨਾਂਹੀ[2]। ਇਸ ਪਰ ਜੁਗਤ ਸੁਨਹੁ ਸ਼ੁਭ ਮਾਂਹੀ ॥ ੩੭ ॥ ਬੇਦ ਸ਼ਾਸਤ੍ਰ ਸਭਿ ਹੀ ਪਢਿ ਲਹਸੋ। ਬ੍ਰਹਮ ਸਾਖਯਾਤੋਂਕਾਰ ਨਹਿੰ ਭਯੋ। ਸੋ ਸ਼ੋਂਤ੍ਰੀ ਸੈਸੇ ਕਰਿ ਦੂਰ[3]। ਹੋਇ ਨ ਅਨੁਭਵ ਆਤਮ ਪੂਰ[4] ॥੩੮॥ ਸਰਿਤਾ ਪਾਰ ਉਤਰਨੇ ਹਾਰ। ਆਇ ਪਿਖਸੋ ਅੰਧਾ ਕਰ੍ਨਧਾਰ[5]। ਪਾਰ ਕਰਾਰ ਦ੍ਰਿਸ਼ਟਿ ਨਹਿੰ ਆਵੈ[6]। ਆਪ ਤਰੈ ਨਹਿੰ ਅਪਰ ਤਰਾਵੈ ॥ ੩੯ ॥ ਪਿੰਗ ਰੁੰਗ ਹੈ ਕੇਵਟ ਦੂਜਾ। ਸੋ ਭੀ ਮਿਲੇ ਨ ਕਾਰਜ ਪੂਜਾ[7]। ਬ੍ਰਹਮ ਨਿਸ਼ਟ ਤੌਂ ਕਿਮ ਹੁਇ ਗਯੋ[8]। ਬੇਦ ਸ਼ਾਸਤ੍ਰ ਕੌ ਲਖਤਿ ਨ ਭਯੋ ॥੪੦॥ ਸੋ ਭੀ ਦੇਯ ਨ ਸਕਹੀ ਸ਼ੋਧ। ਕਹਿਬੇ ਕੀ ਸਮਰਥ ਨ ਜੋਧ। ਆਪ ਤਰਨਿ ਕੌ ਸਮਰਥ ਦੋਊ। ਅਪਰ ਤਰਾਇ ਸਕਹਿੰ ਨਹਿੰ ਕੋਊ ॥੪੧॥ [9]ਯਾਂਤੇ ਸੁਨਹੁ ਖਾਲਸਾ ਸ਼ੋਨ! ਹਮਰੇ ਗੁਰੂ ਸਕਲ ਗੁਨ ਭੌਨ। ਸ਼ੋਂਤ੍ਰੀ, ਬ੍ਰਹਮਨਿਸ਼ਟੀ, ਹਿਤਕਾਰੀ[10]। ਕਰਹਿੰ ਕ੍ਰਿਪਾ ਤੇ ਸ਼ੋਧ ਹਮਾਰੀ[11] ॥੪੨॥ ਇਸ਼ਟ ਦੇਵ ਭੀ ਇਹੀ ਹਮਾਰੇ। ਸਤਿਗੁਰ ਰੂਪ ਪ੍ਰਤਾਪੀ ਭਾਰੇ। ਅਹੈ ਜਗਤਪਤਿ ਕੇ ਅਵਤਾਰ[12]*। ਚਾਰ ਪਦਾਰਥ ਦੇਤਿ ਉਦਾਰ ॥੪੩॥ ਇਨ ਕੀ ਸ਼ਰਨ ਨ ਤ੍ਯਾਗਨ ਜੋਗ। ਗ੍ਰਿਹਸਤ ਭੋਗ ਮਹਿੰ ਦੇਤੇ ਜੋਗ। ਨਿਜ ਕਰੁਨਾ ਬਲ ਤੇ ਕਲਿਆਨ। ਦੇਤਿ ਸਿੱਖ ਉਰ ਬ੍ਰਹਮ ਗਿਆਨ ॥ ੪੪ ॥ ਦਸ ਪਤਿਸ਼ਾਹ ਇਸੀ ਬਿਧਿ ਭਏ। ਕੱਟਨ ਸਿੱਖ ਉਧਾਰਨਿ ਕਏ। ਗੁਰੂ ਰੂਪ ਹੈ ਹਰਿ ਅਵਤਾਰ*। ਤੁਮ ਤੌ ਪ੍ਰਾਪਤ ਭਏ ਉਦਾਰ ॥ ੪੫ ॥ ਭਲੇ ਭਾਗ ਅਪਨੇ ਮਨ ਜਾਨੋਂ। ਇਨ ਕੌ ਸੰਗ ਸਦਾ ਤੁਮ ਠਾਨੋਂ। ਤਨ ਮਨ ਅਰਪਹੁ ਬਨਿ ਕਰਿ ਦਾਸ। ਜਗ

---

[1]ਦੋਨੋ ਪਿਛਲਾ ਪ੍ਰਯਾਯਅੰਕ ੧੪। [2]ਕੇਵਲ ਬ੍ਰਹਮ ਨਿਸ਼ਠੀਓਂ ਵੀ ਨਹੀਂ ਹੋਵੇਗੀ(ਕੱਲਜਾਨ)। [3]ਦੂਰ ਕਰਦਾ ਹੈ। [4]ਪੂਰਨ ਆਤਮਾ ਦਾ ਅਨੁਭਵ ਨਹੀਂ ਹੁੰਦਾ ਉਸਤੇ। [5]ਅੰਨ੍ਹਾ ਮਲਾਹ। [6]ਪਾਰਦਾ ਕਿਨਾਰਾ ਉਸਨੂੰ ਨਹੀਂ ਦਿੱਸਦਾ। [7]ਪੂੱਜਦਾ। [8]ਕਿਸੇ ਤਰ੍ਹਾਂ ਹੋ ਗਿਆ ਹੈ। [9]ਏਥੋਂ ਤਾਈਂ ਕਵਿ ਜੀ ਨੇ ਸ਼ਾਸਤ੍ਰਾਂ ਦੀਆਂ ਗੱਲਾਂ ਦੁਹਰਾ ਦੁਹਰਾਕੇ ਦੱਸੀਆਂ ਹਨ।ਹੁਣ ਅਗੋਂ ਨੂੰ ਕੁਛ ਆਵੇਗਾ ਉਸਵਿਚ ਗੁਰਮਤ ਦੀ ਝਲਕਦਿਖਾਉਣਗੇ। [10]ਜੋਪਿਆਰ ਕਰਨਵਾਲੇਹਨ,ਬ੍ਰਹਮਨਿਸ਼ਠੀ ਤੇ ਬ੍ਰਹਮਨੇਸ਼ਠੀਬੀਹਨ। [11]ਕ੍ਰਿਪਾ (ਮਾਤ੍ਰ) ਨਾਲ ਸਾਡੀ ਕਲਜਾਨ ਕਰ ਦੇਂਦੇ ਹਨ। [12]ਜਗਤ ਦੇ ਮਾਲਕ ਰੱਬ ਦੇ ਅਵਤਾਰ ਹਨ।

*ਦਸੋ ਗੁਰੂ ਸਾਹਿਬ 'ਹਰਿ ਅਵਤਾਰ ਗੁਰੂ' ਹਨ, ਗੁਰਮਤ ਵਿਚ ਗੁਰੂ ਦੇ ਏਹ ਅਰਥ ਹਨ। ਪੁਃ ਜਃ ਸਾਖੀ ਵਿਚ ਵਾਹਿਗੁਰੂ ਜੀ ਨੇ ਗੁਰ ਨਾਨਕ ਦੇਵ ਜੀ ਨੂੰ 'ਗੁਰ ਪਰਮੇਸੁਰ' ਆਖਿਆ ਹੈ। ਸ਼ਾਸਤ੍ਰਾਂ ਵਿਚ ਤੇ ਆਮ ਬੋਲੀ ਵਿਚ ਗੁਰੂ ਪਦ ਦਾ ਵਰਤਾਉ ਸਾਧਾਰਨ'ਉਸਤਾਦ' ਅਰਥਾਂ ਵਿਚ ਹੈ। ਇਹ ਫਰਕ ਗਿਆਨੀਆਂ ਤੇ ਗੁਰ ਸਿੱਖਾਂ ਨੂੰ ਵਿਸਾਰਨਾ ਨਹੀਂ ਚਾਹੀਏ।

ਸਾਗਰ ਉਬਰਹੁ ਅਨਯਾਸ[੧]॥ ੪੬॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਥਮ ਰੁਤੇ 'ਸ੍ਰੁਖਮ ਵਿਚਾਰ' ਬਰਨਨੰ ਨਾਮ ਪੈਤਾਲੀਸਮੋ ਅੰਸੂ ॥ ੪੫ ॥*

੪੬. [ਗੁਰਮਤ ਦੇ ਸਾਧਨਾਂ ਦਾ ਵਰਣਨ]।

ਦੋਹਰਾ॥[ਗੁਰੂ:-]'ਐਸੇ ਸਤਿਗੁਰ†ਪਾਸ ਤੇ ਲਹਤਿ ਜੀਵ ਕੱਲਯਾਨ। ਜਸ ਦੇਖਤਿ ਅਧਿਕਾਰਿ ਜਨ ਤਸ ਉਪਦੇਸ਼ ਬਖਾਨ[੨]॥੧॥ਚੌਪਈ॥ਖਟ ਗੁਣ[੩]‡ ਸਹਤਿ ਗੁਰੂ ਭਗਵਾਨ। ਜਥਾ ਬਿਸ਼ਨੁ ਕੇ ਮਹਦ ਮਹਾਨ[੪]। ਯਾਂਤੇ ਨਿਜ ਸ਼ਕਤੀ ਤੇ ਲਖੈਂ[੫]। ਗੁਨ ਅਵਗੁਨ ਜੱਗਯਾਸੀ ਬਿਖੈ ॥ ੨ ॥ ਜਥਾ ਜਰਾਹ[੬] ਹੋਤਿ ਮਤਿਵੈਤਾ॥ਘਾਵ ਮਝਾਰ ਬਿਕਾਰ ਲਹੇਤਾ[੭]॥ਤੌ ਮੇਲਨ ਅਉਖਧਨਹਿ ਲਾਵੈਂ[੮]॥ਮੇਲੇ ਤੇ ਨ ਸ੍ਰੁਰ§ ਰਹਿ ਜਾਵੈ ॥੩॥ ਟੂਟਨੋ ਅਸਥੀ[੯] ਆਦਿ ਬਿਕਾਰ। ਤਿਸ ਕੋ ਪੂਰਬ ਲੇਤਿ ਨਿਕਾਰ। ਪੁਨਹ ਘਾਵ ਮੇਲਤਿ ਸੁਖ ਦੇਤਿ। ਕਾਚ ਜਰਾਹ ਹੋਤਿ ਦੁਖ ਹੇਤ[੧੦][] ॥੪॥ ਇਮ ਹਮਰੇ ਸਤਿਗੁਰ ਗੁਨਵੈਤੇ¶॥ਸਿਖ ਕੋ ਨੀਕੀ ਬਿਧਿ ਪੱਰਖੰਤੇ॥ਜਿਸ ਕਰਿ ਪਾਵਹਿਂ ਜਨ ਕਲਿਆਨ। ਇਮ** ਉਪਦੇਸ਼ਤਿ ਹੈਂ ਹਿਤ ਠਾਨਿ ॥੫॥ [ਅਧਿਕਾਰੀ:-] ਜਿਨਕੀ[੧੧] ਬ੍ਰਿਤਿ ਸੁਖ ਦੁਖ ਮਹਿ ਭਾਰੀ[੧੨]॥ਰਾਗ ਦ੍ਵੇਖ ਕੋ†† ਨਿਤ ਅਨੁਸਾਰੀ। ਸੁਤ ਬਿਤ ਆਦਿ ਪਦਾਰਥ ਸਾਰੇ। ਇਨ ਹਿਤ ਬੈਸ ਬਿਤਾਇ ਬਿਚਾਰੇ[੧੩] ॥੬॥ [ਸੇਵਾ:-]‡‡

[੧]ਨਿਰਯਤਨ। [੨]ਗੁਰੂ ਜੀ ਦੇਖਦੇ ਹਨ ਜਨ ਦਾ ਜੈਸਾ ਅਧਿਕਾਰ ਤੈਸਾ ਉਪਦੇਸ਼ ਕਹਿੰਦੇ ਹਨ। [੩]ਛੇ ਗੁਣ। [੪]'ਜਿਵੇਂ' ਵਿਸ਼ਨੂੰ ਵਿਚ ਛੇ ਗੁਣ ਵਡੇ ਹਨ, ਪਰ (ਜੀਵਾਂ ਵਿਚ ਅਲਪ ਹੁੰਦੇ ਹਨ)। [੫]ਯਾਂਤੇ ਜਾਣ ਲੈਂਦੇ ਹਨ (ਗੁਰੂ ਜੀ) ਆਪਣੀ ਸ਼ਕਤੀ ਨਾਲ [੬]ਨਾਈ, ਜ਼ਖਮਾਂ ਦੀ ਚੀਰ ਫਾੜ ਕਰਨ ਵਾਲਾ। [੭]ਜ਼ਖਮ ਵਿਚ ਵਿਗਾੜ (ਜਦ) ਦੇਖਦਾ ਹੈ। [੮]ਤਦ (ਜ਼ਖਮ) ਮੇਲਨ ਵਾਲੀ ਦਵਾਈ ਨਹੀਂ ਲਾਉਂਦਾ। [੯]ਟੁੱਟੀ ਹੱਡੀ। [੧੦]ਦੁੱਖ ਦਾ ਕਾਰਨ ਬਣ ਜਾਂਦਾ ਹੈ। [੧੧]ਜਿਨ੍ਹਾਂ (ਜੀਵਾਂ) ਦੀ। [੧੨]ਭਾਰੀ (ਖਚਤ ਹੋਈ ਹੈ)। [੧੩](ਜੋ) ਵਿਚਾਰੇ (ਪੁਰਸ਼)।

*ਪਿਛਲੇ ਸਾਧਨ ਕਵਿ ਜੀ ਨੇ ਭਾਈ ਦਯਾ ਸਿੰਘ ਜੀ ਦੀ ਜ਼ਬਾਨੀ ਪੁਰਾਣੇ ਸ਼ਾਸਤ੍ਰਾਂ ਦੇ ਮਤ ਅਨੁਸਾਰ ਕਥੇ ਸਨ, ਕੋਈ ਵਖ ਵਖ ਤੇ ਕੋਈ ਰਲਵੇਂ ਸਨ। ਹੁਣ ਗੁਰਮਤ ਦੇ ਸਾਧਨ ਦੱਸਣ ਲੱਗੇ ਹਨ। ਪਿਛਲੇ ਸਾਧਨ ਕੇਵਲ ਜਾਨਣੇ ਨਮਿੱਤ ਕਹੇ ਸਾਨੇ ਹੁਣ ਓਹ ਸਾਧਨ ਕਹਿਣ ਲਗੇ ਹਨ ਜੋ ਸਿੱਖਾਂ ਦੇ ਕਰਨੇ ਯੋਗ ਹਨ, ਸਾਧਨ ਕ੍ਰਮ ਅਨੁਸਾਰ ਦੱਸਣਗੇ। ਅਸੀਂ ਇਸ ਕਰਕੇ ਹਰ ਸਾਧਨ ਦੇ ਮੱਢ ਵਿੱਚ ਸਿਰਨਾਵਾਂ ਤੇ ਕਿਤੇ ਕਿਤੇ ਗੁ ਮਤ ਦੀ ਤੁਕ ਜਿਸ ਦੇ ਆਸ਼ਰੂ ਕਵਿ ਜੀ ਲਿਖਦੇ ਹਨ ਦੇਣ ਦਾ ਜਤਨ ਕਰਾਂਗੇ।

†ਭਾਈ ਦਇਆ ਸਿੰਘ ਜੀ ਪਿਛਲੇ ਅੰਸੂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਤੇ ਦਸਾਂ ਸਤਿਗੁਰਾਂ ਨੂੰ 'ਹਰ ਗੁਰ ਅਵਤਾਰ' ਕਰਕੇ ਗੁਰੂ ਰੂਪ ਵਰਣਨ ਕਰਦੇ ਆਏ ਹਨ ਤੇ ਹੁਣ ਭੀ ਉਹੋ ਵਿਸ਼ਯ ਜਾਰੀ ਹੈ। ‡ਖਟਗੁਣ-ਦੇਖੋ ਇਸੇ ਰੁਤ ਦਾ ਅੰਸੂ ੪੯ ਅੰਕ ੭੪। §ਪਾ:-ਕਸੂਰ।

[ਪਾ:-ਦੇਤਿ। ¶ਪਾ:-ਬੁਧਿਵੈਤੇ। **ਪਾ:-ਤਿਮ। ††ਪਾ:-ਤੇ।

‡‡ਯਥਾ:-ਗੁਰਸਿੱਖੀ ਦਾ ਸਿੱਖਣਾ ਗੁਰਮੁਖ ਸਾਧ ਸੰਗਤ ਦੀ ਸੇਵਾ। [ਭਾ: ਗੁ:]

ਤਿਸਕੌ ਕਹੈਂ[1] ਕਰਹੁ ਧ੍ਰਮਕਾਰ।ਸੇਵਹੁ ਸਿੱਖਨਿ ਦੇਹੁ ਅਹਾਰ।ਸਭਾ ਸ਼ਕਤਿ ਦਿਹੁ ਛਾਦਨ[2] ਆਛੇ।ਚਾਂਪਹੁ ਪਗ, ਕਰੀਐ ਸਿਖ ਬਾਂਛੇ[3]॥੭।ਮਰਦਨ ਕਰਿ ਇਸ਼ਨਾਨ ਕਰਾਵਹੁ*। ਬਸਤ੍ਰ ਪਖਾਰਹੁ ਸੁੱਧ ਬਨਾਵਹੁ। ਹਾਂਕਹੁ ਪੌਨ ਸ੍ਵੇਦ[4] ਜਬਿ ਹੋਇ। ਝਾਰਹੁ ਪਨਹੀ, ਪਗ ਕੌ ਧੋਇ॥ ੮ ॥ ਜੂਠੇ ਭਾਂਵਨਿ ਮਾਂਵਨ ਕਰਹੁ। ਸੀਤਲ ਨੀਰ ਕੂਪ ਤੇ ਭਰਹੁ। ਰਦਧਾਵਨ[5] ਕੌ ਅਰਪਹੁ ਆਨਿ। ਕਰਹ ਰਸੋਈ ਸੁੱਧ ਮਹਾਂਨ ॥੯॥ ਇੱਤਯਾਦਿਕ ਸੇਵਾ ਬਹੁ ਭਾਂਤਿ। ਸਿੱਖਨ ਕੀ ਕੀਜਹਿ ਦਿਨ ਰਾਤਿ। [ਗੁਰਬਾਣੀ:-] ਸਤਿਗੁਰ ਗਿਰਾ ਸੀਖਿ ਨਿਤਿ ਪਠੋ[6]†। ਸੱਤਿਨਾਮ ਕਹੁ ਮੁਖ ਤੇ ਰਟੋ[7]‡॥੧੦॥ ਨਿਜ ਨਿਜ ਧਰਮ ਰਹਹੁ ਸਵਧਾਨ। [ਇਸ਼ਨਾਨ:-] ਬਡੀ ਰਾਤਿ ਤੇ ਕਰਿ ਅਸ਼ਨਾਨ§। [ਦਇਆ:-¶]ਛੁਧਾਤਿ ਕਿ ਨਗਨ ਬਿਨਾ ਧਨ ਕੋਇ।ਦਿਹੁ ਭੋਜਨ ਛਾਦਨ ਤਿਸ ਜੋਇ॥੧੧॥ਦੇਖਿ ਦੁਖੀ ਕੌ ਦਇਆ ਉਪਾਵਹੁ। ਜਥਾ ਸ਼ਕਤਿ ਤਿਸ ਕਸ਼ਟ ਮਿਟਾਵਹੁ।ਕਰਨ ਦਇਆ ਕੌ ਪੁੰਨ ਘਨੇਰਾ।ਦਇਆ ਕਰਤਿ ਹੁਇ ਬਡਿਹੁ ਬਡੇਰਾ॥੧੨॥ਜੋ ਜੋ ਬਡੇ ਦਯਾ ਉਰ[] ਧਾਰੈਂ।ਮਨ ਕੋਮਲ ਤੇ ਕਸ਼ਟ ਨਿਵਾਰੈਂ।ਕਰਹਿ ਦੀਨ[8] ਕੌ ਸੁਖੀ ਬਿਸਾਲਾ।ਆਦਿ ਪ੍ਰਮੇਸ਼ੁਰ ਬਡੇ ਕ੍ਰਿਪਾਲਾ[9] ॥ ੧੩ ॥ [ਸਚੁ:-] ਸਚੁ ਬੋਲਹੁ ਮੁਖਿ ਦੇਤਿ ਬਡੇਰਾ**। ਤਜਹੁ ਕੂਰ ਦੁਖ ਦਾਧ ਘਨੇਰਾ। [ਮੈਤ੍ਰੀ ਭਾਵ:-] ਪਰ ਸੁਖਿ ਪਿਖਿ ਤਪਤਉ ਉਰ ਨਾਂਹੀ। ਪਾਪ ਬਿਅਰਥ ਹੋਤਿ ਸਿਰ ਤਾਹੀ ॥ ੧੪ ॥ ਇਕ ਤੌ ਰਿਦਾ ਤਪਹਿ ਦੁਖ ਪਾਵੈ। ਪਿਖਹੁ ਛਲੇ[10] ਕੁਛ ਹਾਥ ਨ ਆਵੈ। ਪੁਨ ਪਰਮੇਸ਼ੁਰ ਕੋਪ ਕਰੈਤਾ। ਮੋਹਿ ਦਿਯੋ ਪਿਖਿ ਏਹ ਸਜੈਤਾ[11]—॥੧੫॥ਇੱਤਯਾਦਿਕ ਇਸ ਮਹਿੰ ਬਹੁ ਦੋਖ††। [ਸੰਤੋਖ:-] ਲਾਲਚ ਤਜੈ ਧਰੈ ਸੰਤੋਖ‡‡। [ਤਯਾਗਣੇ ਜੋਗ

---

[1](ਗੁਰੂ ਜੀ) ਕਹਿੰਦੇ ਹਨ। [2]ਕਪੜਾ। [3]ਸਿੱਖਾਂ ਦੀ ਇੱਛਾ ਅਨੁਸਾਰ ਕਰੋ। [4]ਮੁੜ੍ਹਕਾ। [5]ਧੋਣ ਨੂੰ। [6]ਗੁਰਬਾਣੀ ਸਿੱਖ ਕੇ ਨਿਤ ਪੜ੍ਹੋ। [7]ਜਪੋ, ਉਚਾਰੋ। [8]ਗ਼ਰੀਬ। [9]ਪਰਮੇਸ਼ਰ ਤੋਂ ਆਦਿ ਲੈ ਕੇ ਸਾਰੇ ਵਡੇ ਕ੍ਰਿਪਾਲ ਹੋ ਜਾਂਦੇ ਹਨ। [10]ਬੰਗੀ ਤਰ੍ਹਾਂ ਸਮਝ ਲਵੇ। [11]ਕਿ ਮੇਰੇ ਦਿਤੇ ਨੂੰ ਦੇਖਕੇ ਇਹ ਸੜਦਾ ਹੈ। *ਪਾ:—ਨ ਨਾਲ ਕਰਵਾਵਹੁ। †ਯਥਾ—ਪ੍ਰਭ ਬਾਣੀ ਸਭ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੁ ਰਾਖਿਆ ॥ [ਸੋਰ: ਮ: ੫]। ‡ਜਪਿ ਜਨ ਸਦਾ ਸਦਾ ਦਿਨੁ ਰੈਣੀ ॥ [ਸੁਖਮਨੀ]। §ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤਸਰਿ ਨਾਵੈ।[ਗਉੜਿ ਵਾ: ਮ: ੪] ¶ਪੁੰਨ ਦਾਨ ਕਾ ਕਰੈ ਸਰੀਰੁ ॥ ਪੁਨ:—ਦੋਲੁ ਧਰਮੁ ਦਇਆ ਕਾ ਪੂਤੁ ॥ []ਪਾ:—ਸਭਿ। **ਸਚੁ ਸਭਨਾ ਹੋਇ ਦਾਰੂ ॥ ††ਦੋਸੁ ਨ ਕਾਹੂ ਸੰਗ ਕਰਹੁ ॥[ਗਉੜਿ ਬਾਵਨ: ਮ: ੫] ‡‡ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥

ਕਰਮਃ] ਪਰਤ੍ਰਿਯ ਪਰਧਨ ਪਰ ਕੀ ਅੰਸ਼*। ਨਹਿ ਲਿਹੁ, ਲੇਹਿ† ਜੁ ਕਰਹਿ ਬਿਧੰਸ[1]॥ ੧੬॥ [ਖਿਮਾਃ-] ਅਪਨੇ ਤੇ ਨਿਰਬਲ ਕੋ ਜਾਨਿ। ਤਿਸ ਪੁਰ ਕੋਪ ਨ ਕਰਹੁ ਸੁਜਾਨ। [ਨਿਰ ਅਭਿਮਾਨਤਾਃ] ਬਿੱਦਿਆ ਕੈ ਸਰੂਪ ਹੈ ਤਨ ਕੋ[2]। ਬੁਧਿ ਬਿਸਾਲ ਕੈ ਦੀਰਘ ਧਨ ਕੋ[3] ॥੧੭॥ ਇੱਤਯਾਦਿਕ ਤੇ ਗਰਬ[4] ਨ ਧਰੀਯਹਿ।ਦਾਤਾ ਈਸ਼ੁਰ ਏਕ ਬਿਚਰੀਅਹਿ। ਤੀਰਥ ਬਰਤ ਆਦਿ ਕਰਿ ਕਰਮ। ਨਹਿੰ ਅਭਿਮਾਨ ਧਰਹੁ ਜੁਤਿ ਸ਼ਰਮ[5] ॥ ੧੮॥ ਕਰਹਿ ਸੁ ਕਰਮ ਧਰਹਿ ਅਭਿਮਾਨ। ਨਿਛਲ ਜਾਤਿ ਜਿਉਂ ਗਜ ਇਸ਼ਨਾਨ। ਆਪਨੋ ਜਸ ਪਰਨਿੰਦ ਨ ਕਹੈ। ਕਹੈ ਤ ਇਸ ਤੇ ਭੀ ਅਘ ਲਹੈ॥੧੯॥ਦਾਨ ਕਰਨੋ ਮੁਖਤੇ ਨਹਿੰਭਾਖੈ।ਸਦਾ ਛਪਾਵਨਕੋ ਅਭਿਲਾਖੈ‡। [ਮਿੱਠਾ ਬੋਲਨਾਃ-]ਮਧੁਰ ਕਹੈ ਸਭਿ ਕੋ ਤ੍ਰਿਪਤਾਵੈ।ਫੀਕਾ ਬੋਲ ਨ ਕਿਸੀ ਦੁਖਾਵੈ§ ॥੨੦॥ [ਧਰਮ ਕਿਰਤਃ-] ਧਰਮ ਕ੍ਰਿੱਤ¶ ਕਰ ਦਰਬ ਕਮਾਵੈ। [ਵੰਡ ਛਕਣਾਃ-] ਬੰਟ ਅਤਿੱਥਨਿ ਕੋ ਪੁਨ ਖਾਵੈ[]। [ਸੁੱਛਤਾਃ-] ਉਪਰ ਬਸਤ੍ਰ ਨ ਰਖੈਮਲੀਨ।ਤਿਮ ਕਾਯਾ ਕੋ ਨਿਤ ਮਲਹੀਨ[6]॥੨੧॥[ਕੁਸੰਗਃ-] ਚੋਰ, ਜਾਰ, ਬਟਪਾਰ, ਜੁਆਰੀ। ਕ੍ਰਿਤਘਨ, ਖੈਚਕ, ਛਲੀ ਕੁਚਾਰੀ। ਜੁਪਨੇ ਮਹਿੰ ਭੀ ਇਨ ਕੀ ਸੰਗਤਿ। ਕਰੈ ਨ ਕਬਿਹੂੰ, ਚਿਰ ਨ ਪੰਗਤਿ[7]॥ ੨੨॥ਬਿਸ਼ਿਯਨਿ ਤੇ ਬਿਸ਼ਈ ਨਰ ਬੁਰੋ[8]। ਲਖਿ ਦੁਰਜਨ ਤਤਛਿਨ ਪਰਹਰੋ। ਜਥਾ ਅਗਨਿ ਤੇ ਲੋਹ ਤਪਾਯੋ। ਦਿਪਤਿ,ਜਾਤਿ ਨਹਿੰ ਹਾਥਛੁਵਾਯੋ ॥੨੩॥ [ਸਤਿਸੰਗਃ-] ਜਨ ਸੁਸ਼ੀਲ ਕੀ ਸੰਗਤਿ ਕਰੀਏ। ਜਿਨ ਮਿਲਿਤੇ ਅਵਗੁਨ ਪਰਹਰੀਏ**। [ਕਥਾ ਸ਼੍ਰਵਣਃ-] ਸੁਨੀਅਹਿ ਅਵਤਾਰਨ

[1]ਜੋ ਲਵੇਗਾ ਤਾਂ (ਉਸਦਾ) ਨਾਸ਼ ਕਰ ਦੇਵੇਗਾ(ਇਹ ਪਾਪ)। [2]ਬੜਾ ਵਿੱਦ੍ਵਾਨ ਹੈ ਯਾ ਬਹੁਤ ਸੁੰਦਰ ਸਰੀਰ ਵਾਲਾ ਹੈ। [3]ਭਾਵ ਅਕਲਈਆ ਹੈ ਯਾ ਬਹੁਤੇ ਧਨ ਵ ਲਾ ਹੈ। [4]ਅਭਿਮਾਨ। [5]ਯਤਨ ਨਾਲ ਤੀਰਥ ਬਰਤ ਆਦਿ ਕਰਮ ਕਰਕੇ ਅਭਿਮਾਨ ਨਾ ਧਾਰਨ ਕਰੋ। [6]ਉੱਜਲ ਰੱਖੋ। [7]ਭਾਵ ਖਾਣ ਪੀਣ ਦੇ ਸਮਾਗਮਾਂ ਵਿਚ ਨਾਲ ਨਾ ਰਲੋ। [8]ਵਿਸ਼ਿਆਂ ਤੋਂ ਵਿਰਕਤ ਪੁਰਸ਼ ਦੂਰ ਹਨ।

*ਪਰਧਨ ਪਰਦਾਰਾ ਪਰਹਰੀ ॥ ਤਾਕੋ ਨਿਕਟਿ ਬਸੈ ਨਰਹਰੀ ॥ ਪੁਨਾਃ- ਹੇ ਪਰਧਨ ਪਾਹਨ ਤੁਲ, ਤ੍ਰਿਆ ਪਰ ਮਾਤ ਹਮਾਰੇ। [ਦਸਮ ਗ੍ਰੰਥ ਜੀ]। †ਪਾਃ-ਏਹ।

‡ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ ਨਾਨਕ ਨਿਹਫਲ ਜਾਤ ਤਿਹਿ ਜਿਉ ਕੁੰਚਰ ਇਸਨਾਨੁ ॥ [ਸਲੋਕ ਮਃ ੯] । §ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ [ਵਾਰ ਆਸਾ ਮਃ ੧] ¶ਪਾਃ-ਕਿਰਤ। []ਘਾਲਿ ਖਾਇ ਕਿਛੁ ਹਥਹੁ ਦੇਇ ॥ **ਜਿਨ੍ਹਾਂ ਦਿਖਿਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੋਈ ॥

ਇਤਿਹਾਸ[1]। ਸਤਿਗੁਰ ਦਸ ਜਿਮ ਕਰੇ ਬਿਲਾਸ[2]॥੨੪॥ ਬਹੁਰ ਬ੍ਰਹਮ ਕੋ ਨਿਰਨੈ ਜਹਾਂ। ਸੂਖਮ ਬੁਧਿ ਕਰਿ ਸੁਨੀਅਹਿ ਤਹਾਂ। [ਸ਼੍ਰੀ ਅੰਮ੍ਰਿਤਸਰ ਯਾਤ੍ਰਾ:-] ਸ਼੍ਰੀ ਅੰਮ੍ਰਿਤਸਰ ਮੱਜਨ ਕਰੀਏ। ਜਨਮ ਜਨਮ ਕੋ ਅਘ ਪਰਹਰੀਏ ॥੨੫॥ ਹਰਿ ਮੰਦਿਰ ਦਰਸਹੁ ਦਰਬਾਰ। ਹੋਤਿ ਸਦਾ ਗੁਰ ਗਿਰਾ ਉਚਾਰ। ਸਹਤਿ ਅਦਬ ਕੋ ਬੈਠਹਿ ਮਾਂਹਿ[3]। ਗੁਰ ਬਿਨ ਮਨ ਨ ਭੁਲਾਵੈ ਕਾਂਹਿ ॥ ੨੬ ॥ ਸਤਿਗੁਰ ਜੋਤਿ ਜਾਗਤੀ ਜਹਾਂ। ਨਿਤ ਪ੍ਰਤਿ ਸਾਦਰ ਦਰਸਹੁ ਤਹਾਂ। ਕਿਧੌਂ ਪਰਬ ਕੇ ਦਿਨ ਚਲਿ ਜਾਵਹੁ। ਕਿਧੌਂ ਖਸ਼ਟਮੇ ਮਾਸ ਸਿਧਾਵਹੁ ॥ ੨੭ ॥ ਅਧਿਕ ਦੂਰ ਹੁਇ ਸੰਮਤ ਮਾਂਹਿ[4]। ਸਤਿਗੁਰ ਘਰ ਕੋ ਦਰਸਹਿ ਜਾਹਿ। ਤਨ ਮਨ ਤੇ ਗੁਰ ਸਿਖ ਹੁਇ ਕਰਿਕੈ। ਗਯੋ ਨ ਦਰਸ਼ਨ ਅੰਮ੍ਰਿਤਸਰ ਕੈ ॥ ੨੮ ॥ ਕਿਉਂ ਤਿਨ ਜਨਮ ਧਰਯੋ ਜਗ ਆਇ।ਨਿਸ਼ਫਲ ਭਯੋ ਗਯੋ ਪਛੁਤਾਇ।-ਜੋ ਦਰਸਹਿ ਅਰੁ ਸਰੁਵਰੁ ਮੱਜੈਂ[5]। ਪਾਇੰਪਦਾਰਥ,ਸਭਿ ਅਘ ਭੱਜੈਂ-॥੨੯॥ਅਸ ਉਪਦੇਸ਼ ਪ੍ਰਥਮ-ਗੁਰ ਕਰੈਂ[6]। ਅੰਤਹਕਰਣ ਸੁੱਧਤਾ ਧਰੈ। ਸੱਤਿਨਾਮ ਸਿਮਰਤਿ ਜਨ ਜੋਇ*।ਹਰਿ ਗੁਰ ਸੰਗ ਪ੍ਰੇਮ ਜਿਸ ਹੋਇ[7]॥੩੦॥[ਭਗਤੀ:-]ਤਿਸੈ ਨਿਤਾਪ੍ਰਤਿ ਭਗਤਦ੍ਰਿੜ੍ਹਾਵੈਂ। ਭ੍ਰਾਣਾ ਮੰਨਣ ਕੋ ਸਿਖਰਾਵੈਂ। ਕਸ਼ਟ ਆਪ੍ਰਦਾ ਪਰੈ ਜਿ ਕੋਈ। ਕਿਧੌਂ ਸਰੀਰ ਬਿਖੈ ਰੁਜ ਹੋਈ॥੩੧॥ ਬਿੱਪਰੈ[8] ਸੁਤ ਬਿਤ ਆਦਿਕ ਮਾਂਹੀ। ਪਚਾਰਬਧ ਕਰਿ ਹੁਇ ਕੁਛ ਜਾਹੀ[9]†।ਪ੍ਰਭੁ ਮਹਿ ਦੋਸ਼ ਅਰੋਪੈ ਕੋਇ ਨ। ਨੀਕੋ ਲਖੈ,ਦੀਨ ਮਨ ਹੋਇ ਨ[10]॥੩੨॥-ਭਲਾ ਕਰਹਿ ਪਰਮੇਸਰ ਮੇਰਾ। ਅਘ ਫਲ ਨਿਬਰਹਿ[11], ਮੈਂ ਨਿਤ ਚੇਰਾ-। ਇੱਤ੍ਰਾਦਿਕ ਬਹੁ ਰਿਦੈ ਮਝਾਰ। ਹਰਖੈ ਈਸ਼ੁਰ ਕ੍ਰਿੱਤਿ ਬਿਚਾਰ[12] ॥੩੩॥ ਕਰਨੈ ਹਾਰ ਨ ਦੂਜਾ ਕੋਈ। ਜੋ ਹਰਿ ਕਰੈ ਤ ਬੁਰੀ ਨ ਹੋਈ। ਇਹ ਨਿਸ਼ਚਾ ਗੁਰ ਭਲੇ ਟਿਕਾਵੈ। ਈਸ਼ੁਰ

---

[1]ਦਸਾਂ ਗੁਰੂ ਸਾਹਿਬਾਂ ਤੋਂ ਮੁਰਾਦ ਹੈ ਜੋ ਅਗਲੀ ਟੁਕ ਵਿੱਚ ਖੁਹਲਦੇ ਹਨ। [2]ਦਸੋ ਸਤਿਗੁਰਾਂ ਨੇ ਜਿਵੇਂ (ਸੁਹਣੇ) ਚੋਜ ਕੀਤੇ ਹਨ (ਉਹ ਇਤਿਹਾਸ ਸੁਣੋ)। [3]ਵਿਚ (ਹਰਿ ਮੰਦਿਰ ਦੇ)। [4]ਜੇ ਬਹੁਤ ਹੀ ਦੂਰ ਹੋਵੇ ਤਾਂ ਵਰ੍ਹੇ ਮਗਰੋਂ। [5]ਸਰੋਵਰ ਵਿਚ ਇਸ਼ਨਾਨ ਕਰਨ। [6]ਐਸਾ ਉਪਦੇਸ਼ ਪਹਿਲਾਂ ਗੁਰੂ ਜੀ ਕਰਦੇ ਹਨ (ਜਿਸ ਤੇ ਅਮਲ ਕਰਨ ਨਾਲ)। [7]ਭ੍ਰਾਂਤ ਜਿਸਦਾ ਅੰਤਹਕਰਣ ਸ਼ੁੱਧ ਹੋ ਗਿਆ ਉਹ ਸਤਿਨਾਮ ਸਿਮਰਦਾ ਹੈ ਤੇ ਸਿਮਰਨ ਨਾਲ ਉਸ ਦਾ ਵਾਹਿਗੁਰੂ ਤੇ ਗੁਰੂ ਨਾਲ ਪ੍ਰੇਮ ਹੋ ਗਿਆ ਹੈ। [8]ਕੋਈ ਉਲਟੀ ਗਲ ਹੋ ਜਾਵੇ। [9](ਚਾਹੇ) ਕੁਝ ਹੋ ਜਾਵੇ। [10]ਉਦਾਸ ਨਾ ਹੋਵੇ। [11]ਪਾਪਾਂ ਦਾ ਫਲ (ਭਾਵ ਦੁੱਖ) ਨਿਬੜ ਰਿਹਾ ਹੈ। [12]ਪਰਮੇਸ਼ੁਰ ਦਾ ਕੀਤਾ ਵਿਚਾਰਕੇ।

*ਪਾ:-ਸਿਮਰਨ ਜਨ ਕੋਇ। †ਪਾ:-ਨਾਹੀਂ।

ਕੀ ਕ੍ਰਿਤਿ ਪਰ ਹਰਿਖਾਵੈ* ॥੩੪॥ ਨਿਸ ਦਿਨ ਲਿਵਲਾਵਨ ਸਤਿਨਾਮ। ਪੁਨ ਉਪਦੇਸ਼ੈ ਇਹ ਅਭਿਰਾਮ।–ਊਠਤਿ ਬੈਠਤਿ ਸੋਵਤਿ ਚਾਲਹੁ। ਕ੍ਰਿਤਿ ਕਰਿਬੇ ਮਹਿ ਨਾਮ ਸੰਭਾਲਹੁ† ॥੩੫॥ ਹਾਥ-ਪਾਂਵ ਤੇ ਕਾਰ ਸੁਧਾਰਹੁ। ਮਨ ਤੇ ਮੁਖ ਤੇ ਨਾਮ ਉਚਾਰਹੁ‡।ਸਨੇ ਸਨੇ ਤਨਹੈਤਾ ਤਜਾਗਨ।ਪੁਨਉਪਦੇਸ਼ ਕਰਤਿ ਇਮ ਲਾਗਨ[1]§ ॥ ੩੬ ॥–ਸਭਿ ਮਹਿ ਰਮਨੋ ਏਕ ਪ੍ਰਭੁ ਮੇਰਾ। ਸ਼ੱਤ੍ਰੂ ਮਿੱਤ੍ਰ ਅਰ ਠਾਕਰ ਚੋਰਾ[2]¶। ਯਾਂਤੇ ਰਾਗ ਦ੍ਵੈਖ ਕੋ ਤਜਾਗਹੁ। ਨੀਂਦ ਅਵਿੱਦਯਾ ਤਜਿ ਕਰਿ ਜਾਗਹੁ॥੩੭॥ਗੁਰ ਕੀ ਗਿਰਾ ਬਿਚਾਰਹੁ ਨੀਕੋ।ਜਿਸ ਤੇ ਭਲੇ ਹੋਤਿ ਇਸ ਜੀਕੇ। ਕੀਰਤਨ ਕਰਹੁ, ਪ੍ਰੇਮ ਕੋ ਸੀਂਚਿ[3]। ‖ਲਖਹੁ ਸਕਲ ਗੁਨ ਪ੍ਰਭੁ ਕੇ ਬੀਚ ॥ ੩੮ ॥ ਆਦਿ ਸ਼ਰੀਰ ਪਦਾਰਥ ਸਾਰੇ[4]**। ਜਿਸ ਪ੍ਰਭੁ ਦੀਨੇ ਹਮੈ ਬਿਚਾਰੇ[5]।ਅਸ ਈਸ਼ੁਰ ਕਿਉਂ ਰਿਦੇ ਬਿਸਾਰਹੁ।ਨਿਸ ਬਾਸੁਰ ਮਨ ਜੀਹ ਸੰਭਾਰਹੁ[6]††॥੩੯॥ ਸ਼੍ਰੀ ਗੁਰ ਗ੍ਰੰਥ ਸਾਹਿਬ ਕੇ ਮਾਹਿ। ਭਗਤਿ ਉਪਦੇਸ਼ ਅਧਿਕ ਅਧਿਕਾਹਿ[7]।ਇਕ ਤੇ ਸੱਤਿਨਾਮ ਕੋ ਸਿਮਰਨ। ਲਿਵ ਲਗਾਇ, ਨਹਿ ਤਜਾਗਹਿ ਨਿਸ ਦਿਨ ॥੪੦॥ ਦੂਤੀਏ ਭਾਣ ਪ੍ਰਭੁ ਕੋ ਮਾਨੇ। ਪ੍ਰਭੁ ਕ੍ਰਿਤ ਤੇ ਉਰ ਹਰਖ ਸੁ ਠਾਨੇ। ਤ੍ਰਿਤੀਏ ਤਨਹੈਤਾ ਕੋ ਤਜਾਗੀ। ਤਜਿ ਕੂਰੇ ਸਚ ਪਰ ਅਨੁਰਾਗੀ॥੪੧॥ ਇਨ ਤੀਨਹੁ ਮੈਂ ਪਰਪਕ ਹੋਇ। ਬ੍ਰਹਮ ਗਯਾਨ ਅਧਿਕਾਰੀ ਸੋਇ–। ਚੁਰਹਿ ਚਤੁਸ਼ਟੈ ਸਾਧਨ ਰਿਦੇ[8]। ਲਖੈਂ ਉਚਿਤ ਉਪਦੇਸ਼ਨਿ ਤਦੈ[9] ॥ ੪੨॥ ਸ਼ਰਣ ਪਰਨੋ ਸਿਖ ਕੋ ਪਹਿਚਾਨ। ਪਰੇ ਕੁਬੰਧਨ ਕਰੈ ਪ੍ਰਹਾਨ[10]। ਅਸ ਦਸ ਗੁਰ ਸਾਚੇ ਪਤਿ-

[1](ਐਉਂ ਸਿੱਖ) ਨੂੰ ਉਪਦੇਸ਼ ਕਰਦੇ ਹਨ। [2]ਭਾਵ ਹਰਇਕ ਵਿਚ। [3]ਪ੍ਰੇਮ(ਜਲ)ਨਾਲ ਸਿੰਚਕੇ। [4]ਸ਼ਰੀਰ ਆਦਿ ਸਾਰੇ ਪਦਾਰਥ ਭਾਵ ਜਨਮ ਪਦਾਰਥ, (ਪ੍ਰੇਮ ਪਦਾਰਥ, ਗਯਾਨ ਪਦਾਰਥ ਤੇ ਨਾਮ ਪਦਾਰਥ)। [5]ਇਹ ਵੀਚਾਰ ਕਰੋ ਕਿ:। [6]ਦਿਨ ਰਾਤ ਮਨ ਤੇ ਜੀਭ ਨਾਲ ਸੰਭਾਲੋ। [7]ਭਗਤੀ ਦਾ ਉਪਦੇਸ਼ ਵੱਧ ਤੋਂ ਵੱਧ ਹੈ। [8]ਭਾਵ ਪਿਛਲੇ ਅੰਙਾਂ ਵਿਚ ਕਵੇ ਚਤੁਸ਼ਟੇ ਸਾਧਨ:–੧. ਵਿਰਾਗ, ੨. ਵਿਵੇਕ, ੩. ਖਟ ਸੰਪੱਤੀ ਤੇ ੪. ਮੋਖ ਇੱਛਾ, ਇਸ ਭਗਤੀ ਸਾਧਨ ਵਾਲੇ ਦੇ ਅੰਦਰ (ਮੁਤੇ ਹੀ ਸਦ੍ਰਗਨ ਹੋ ਜਾਂਦੇ ਹਨ। [9](ਗੁਰੂ ਜੀ) ਉਸ ਨੂੰ ਉਪਦੇਸ਼ ਦਾ ਅਧਿਕਾਰੀ ਲਖਦੇ ਹਨ। [10]ਭਾਵ ਜਨਮ ਮਰਨ ਆਦਿ ਖੋਟੇ ਬੰਧਨਾਂ ਨੂੰ ਦੂਰ ਕਰ ਦਿੰਦੇ ਹਨ।

*ਮੀਤੁ ਕਰੈ ਸੋਈ ਹਮ ਮਾਨਾ ॥ ਮੀਤ ਕੇ ਕਰਤਬ ਕੁਮਲ ਸਮਾਨਾ ॥ [ਗਉ: ਮ: ੫॥]

†ਊਠਤ ਬੈਠਤ ਸੋਵਤ ਨਾਮ ॥ ‡ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥

§ਪਾ:–ਕਰਨ ਮਹਿ ਲਾਗਨ। ¶ਸਰਬ ਮੈ ਪੇਖੈ ਭਗਵਾਨੁ ॥ [ਸੁਖਮਨੀ]

‖ਹਰਿ ਕੀਰਤ ਸਾਧਿ ਮੁਗਤਿ ਹੈ ਸਿਰਿ ਕਰਮਨ ਕੈ ਕਰਮਾ ॥

**ਪਾ:–ਚਾਹੈ। ††ਪਾ:–ਜਿਹ ਨਿਸ ਬਾਸੁਰ ਜੀਅ ਸੰਭਾਰਹੁ।

ਸ਼ਾਹੰ*। ਸਿਮਰਹੁ ਵਾਹਿਗੁਰੂ ਗੁਰ ਵਾਹਿ' ॥੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਉਪਦੇਸ਼' ਪ੍ਰਸੰਗ ਬਰਨਨੰ ਨਾਮ ਛਿਤਾਲੀਸਸਮੋ ਅੰਸੂ। ੪੬॥

੪੭. [ਬ੍ਰਹਮ ਗਯਾਨ ਉਪਦੇਸ਼]।

ਦੋਹਰਾ॥†'ਚਾਰਹੁ ਸਾਧਨ ਪਾਇਕੈ ਸਤਿਗੁਰ ਸ਼ਰਣਿ ਸਿਧਾਇ।ਪਰਖੈਂ ਮਹਾਂ ਸੁਜ਼ਾਨ[1] ਤਬਿ ਬ੍ਰਹਮ ਬਿਦਿਆ ਸਿਖਰਾਇੰ॥੧॥ਚੌਪਈ॥ ਚਾਰ ਪ੍ਰਕਾਰ ਅਹੈ ਬ੍ਰਹਮ ਗਯਾਨ। ਸ਼੍ਰਵਣ, ਮਨਨ, ਨਿੱਧ੍ਯਾਸਨ ਜਾਨ। ਚੌਥੇ ਸਾਖ੍ਯਾਤ ਗੁਰ ਕਹੈਂ। ਜਿਸਕੋ ਪਾਇ ਨ ਜਗ ਮਹਿ ਥਹੈਂ' ॥੨। [ਸ਼੍ਰਵਨ:-] ਪ੍ਰਥਮ ਸ੍ਰਵਣ ਖਟ ਲਿੰਗ ਪ੍ਰਕਾਰ[2]। [3]ਜਿਸ ਤੇ ਚੱਤਨ ਅਦੁਤਿ ਮਝਾਰ। ਤਾਤਪਰਯ ਕੋ ਨਿਸ਼ਚੈ ਹੋਇ। ਸ਼੍ਰੀ ਸਤਿਗੁਰੂ 'ਸ਼੍ਰਵਣ' ਕਹਿ ਸੋਇ' ॥ ੩ ॥ ਇਕ 'ਉਪਕ੍ਰਮ ਅਰੁ ਉਪ ਸੰਹਾਰ[4]'। ਦੂਜੇ ਕੋ 'ਅੱਭ੍ਯਾਸ[5]' ਉਚਾਰ। 'ਸ਼੍ਰਵਣ ਅਪੂਰਬਤਾ[6]'ਲਖਿਤੀਨ।'ਫਲ[7]'ਪੁਨ 'ਅਰਥਵਾਦ[8]' ਕੋ ਚੀਨ ॥੪॥ 'ਉਪਪਤੇ[9]'ਖਸ਼ਟਮ ਕਰਹਿੰ ਉਚਾਰਨ। ਅਥਿ ਇਨਕੋ ਕਰਿ ਅਰਥ ਬਿਚਾਰਨ। [10]ਅਰਥ ਜੁ ਆਦਿ ਗ੍ਰੰਥ ਮਹਿ ਧਰਨਾ।ਤਿਸਕੋ ਪ੍ਰਤਿ ਪਾਦਨ ਬਹੁ ਕਰਨਾ। ॥੫॥ਤਿਸੀ ਅਰਥਮਹਿੰ ਹੋਹਿ ਸਮਾਪਤਿ।ਉਪਕ੍ਰਮ ਉਪਸੰਹਾਰ ਜਾਨਚਿਤ[11]। ਸ਼੍ਰੀ ਨਾਨਕ ਸੀ ਕੀਨ ਬਨਾਦਿ। ਉਦਾਹਰਣ ਸੁਨਿਲਿਹੁ ਸੁਖ ਪਾਇ ॥੬॥

"ਆਦਿ ਸਚੁ ਜੁਗਾਦਿ ਸਚੁ । ਹੈ ਭੀ ਸਚੁ ਨਾਨਕ ਹੋਸੀ ਭੀ ਸਚੁ" ॥

ਚੌਪਈ॥ ਆਦਿ ਜਗਤ ਕੇ ਸੱਚ ਦਿਖਾਯੋ।ਅੰਤ ਸਕਲ ਕੇ ਸੱਚ ਬਤਾਯੋ‡।

---

[1]ਪਰਖਦੇ ਹਨ (ਗੁਰੂ ਜੀ) ਜਿੱਸ ਨੂੰ ਮਹਾਂ-ਸੁਜਾਨ। [2]ਦੂਜਾ ਨਹੀਂ [3]ਪਹਿਲਾ ਸ੍ਰਵਣ ਹੈ ਜਿਸ ਦੇ ਖਟ ਲਿੰਗ (ਚਿੰਨ੍ਹ) ਹਨ, ਉਸਦਾ ਪ੍ਰਕਾਰ ਕਹਿੰਦੇ ਹਨ:—ਭਾਵ ਬ੍ਰਹਮ ਪ੍ਰਤਿਪਾਦਨ ਕਰਨ ਵਾਲੇ ਗ੍ਰੰਥ ਦਾ ਜਿਸਨੂੰ ਸ੍ਰਵਣਾ ਹੈ ਉਸਦੇ ਛੇ ਚਿੰਨ੍ਹ ਹਨ। [4]ਭਾਵ ਜਿਨ੍ਹਾਂ ਖਟਲਿੰਗਾਂ ਕਰਕੇ ਅਦੁਤੀ ਚੇਤਨ ਦੇ ਵਿਚ ਤਾਤਪਰਯ ਦਾ ਨਿਸ਼ਚਾ ਹੋ ਜਾਏ ਉਸ ਨੂੰ ਸਤਿਗੁਰ 'ਸ੍ਰਵਣ' ਕਹਿੰਦੇ ਹਨ। [5]ਜੋ ਅਰਥ ਭਾਵ ਗ੍ਰੰਥ ਦੇ ਆਦਿ ਵਿਚ ਕਥਣਾ ਉਸੇ ਦਾ ਪ੍ਰਤਿਪਾਦਨ ਕਰਦੇ ਹੋਏ ਅੰਤ ਉਸੇ ਅਰਥ ਵਿਚ ਸਮਾਪਤ ਕਰਨਾ, ਇਸ ਦਾ ਨਾਉਂ 'ਉਪਕ੍ਰਮ ਉਪਸੰਹਾਰ' ਚਿਤ ਵਿਚ ਜਾਣੋ। *ਭਾਈ ਦਇਆ ਸਿੰਘ ਜੀ ਦਸਾਂ ਗੁਰੂ ਸਾਹਿਬਾਂ ਨੂੰ ਜੋਸ਼ਾ ਮੋਖ ਦਾਤਾ ਰੂਪ ਕਹਿ ਰਹੇ ਹਨ। †ਹੁਣ ਹੋਰ ਬ੍ਰਹਮ ਗਯਾਨ ਦਾ ਵਿਸ਼ਾ ਵਰਣਨ ਕਰਨਗੇ ਤੇ ਗੁਰਬਾਣੀ ਵਿਚੋਂ ਉਸਦੇ ਪਦਾਰਥ ਵਿਖਾਲਣਗੇ। ‡ਕਵੀ ਜੀ ਨੇ 'ਉਪਕ੍ਰਮ ਉਪਸੰਹਾਰ' ਦਾ ਲੱਛਣ ਕਰਨ ਵੇਲੇ 'ਗ੍ਰੰਥ' ਪਦ ਵਰਤਿਆ ਹੈ ਤੇ ਉਦਾਹਰਣ ਵਿਚ ਇਕ ਸ਼ਲੋਕ ਦੇ ਆਦਿ ਅੰਤ ਤੇ ਮੱਧ ਵਿਚ ਇਕ ਵਿਸ਼ੇ ਦੀ ਹੋਂਦ ਦਿਖਾਈ ਹੈ, ਪਰ ਜੇ ਸਾਰੇ ਜਪੁਜੀ ਦੇ ਵਿਸ਼ੇ ਵਿਚ ਇਹ ਲੱਛਣ ਘਟਾਇਆ ਜਾਵੇ ਤਾਂ ਬੀ ਠੀਕ ਹੈ, ਆਦਿ ਮੱਧ ਤੇ ਅੰਤ ਇਕ ਅਕਾਲ ਪੁਰਖ ਦੇ ਸਰੂਪ ਤੇ ਪ੍ਰਾਪਤੀ ਨੂੰ ਪ੍ਰਤਿਪਾਦਨ ਕੀਤਾ ਹੈ। ਸਾਰੇ ਗੁਰੂ ਗ੍ਰੰਥ ਸਾਹਿਬ ਜੀ ਵਿਚ ਭੀ ਇਸੇ ਪ੍ਰਕਾਰ ਹੈ।

ਆਦਿ ਅੰਤ ਮਹਿ ਬਰਨਨੋ ਏਕ। 'ਉਪਕ੍ਰਮ ਉਪ ਸੰਹਾਰ' ਬਿਬੇਕ[1] ॥ ੭ ॥
[ਅੱਭਨਾਸ:-] ਜੋਗ ਨਿਰੂਪਣ ਕੋ ਜੋ ਅਹੈ[2]। [3]ਵਸਤੁ ਅਦੁਤੀ ਜੁ ਚੇਤਨ ਲਹੈ। ਬਾਰ ਬਾਰ ਤਿਸ ਕਰਹਿ ਪ੍ਰਕਾਸ਼ਾ। ਗ੍ਰੰਥ ਬਿਖੈ, ਸੋ ਲਖਿ ਅੱਭਨਾਸਾ[3] ॥੮॥ਜਪੁਜੀ ਬਿਖੈ ਨਿਰੂਪਣ ਕਰਿਓ। ਬਾਰਹਿ ਬਾਰ ਅਰਥ ਸੋ ਧਰਿਓ।

"ਸਾਚਾ ਸਾਹਿਬੁ ਸਾਚੁ ਨਾਇ" ॥ "ਬਾਪਿਆ ਨ ਜਾਇ ਕੀਤਾ ਨ ਹੋਇ ॥"

ਇੱਤਯਾਦਿਕ ਪਉੜੀ ਬਹੁ ਮਾਂਹਿ। ਬਰਨਨ ਕਰਨੋ ਸੱਚੁ ਸੁਖ ਪਾਹਿ[4] ॥੯॥
[ਅਪੂਰਵਤਾ:-] [5]"ਜੋਪ੍ਰਤਿ ਪਾਦਨ ਅਦੁਤੀ ਵਸਤੁ ਹੁਇਪ੍ਰਮਾਣਾਂਤਰ ਕਹਿੰ ਅਬਿਸ਼ੈ ਸੁਇ। ਸ਼੍ਰਵਣ ਅਪੂਰਬਤਾ ਲਖਿ ਤੀਜਾ[5]। ਸੱਚ ਏਕ ਹੈ ਅਵਰ ਨ ਬੀਜਾ[6] । ੧੦ ॥

"ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥"

'ਕਹਣਾ ਕਥਨੁ ਨ ਜਾਈ' ਉਦਾਰ। 'ਵਾਰਿਆ ਨ ਜਾਵਾ ਏਕ ਵਾਰ'। ਪ੍ਰਤੱਛ ਪ੍ਰਮਾਣਆਦਿ ਸਭਿਹਿਨਿ ਤੇ।ਬਿਸ਼ੈ ਨ ਹੋਇ ਸਕਹਿ ਜਿਨਕਿਨਤੇ[7] ॥੧੧॥ [ਫਲ ਚਲਿਆ] [8]ਪ੍ਰਤਿਪਾਦਨ ਕਰਿਬੇ ਕੋ ਜੋਗ। ਆਤਮ ਗਯਾਨ ਕਹੈਂ ਪ੍ਰਭੁ ਲੋਗ*। ਤਿਸੀ ਗਯਾਨ ਕੋ ਜੋ ਅਨੁਸ਼ਠਾਨ। ਸੇਵਨ ਕਰਨੋ

---

[1]ਜਾਣੋ। [2]ਜੋ (ਗਲ) ਨਿਰੂਪਣ ਕਰਨ ਦੇ ਯੋਗ ਹੈ। [3]ਅੱਭਨਾਸ ਲਿੰਗ ਇਸ ਨੂੰ ਸਮਝੋ ਕਿ ਨਿਰੂਪਣ ਕਰਨੇ ਜੋਗ ਜੋ ਹੈ ਅਦੁਤੀ ਚੇਤਨ ਵਸਤੂ ਉਸਨੂੰ ਲਖੋਣ ਲਈ ਬਾਰ ਬਾਰ ਗ੍ਰੰਥ ਵਿਚ ਉਸਦਾ ਪ੍ਰਕਾਸ਼ ਕਰੇ। [4]ਭਾਵ ਸੱਚ ਦਾ (ਅਦੁਤੀ ਬ੍ਰਹਮ ਦਾ) ਬਹੁਤ ਥੋੜੀਆਂ ਵਿਚ ਵਰਣਨ ਕੀਤਾ ਹੈ, ਜਿਸ ਤੋਂ ਸੁਖ ਪ੍ਰਾਪਤ ਹੋਵੇਗਾ। [5]ਤੀਜਾ ਸ਼੍ਰਵਣ ਲਿੰਗ 'ਅਪੂਰਵਤਾ' ਹੈ ਕਿ ਇਹ ਹੈ:-ਪ੍ਰਤਿਪਾਦਨ ਕਰਨੇ ਜੋਗ ਜੋ ਅਦੁਤੀ (=ਚੇਤਨ) ਵਸਤੂ ਹੈ ਉਹ ਹੋਰ ਪ੍ਰਮਾਣਾਂ ਦੇ ਅਵਿਸ਼ੈ ਕਹਿੰਦੇ ਹਨ। ਭਾਵ ਪ੍ਰਤੱਖ ਪ੍ਰਮਾਣ ਆਦਿ ਪ੍ਰਮਾਣ ਉਸ ਪਰ ਨਹੀਂ ਚਲਦੇ।ਤਾਤ੍ਪਰਜ ਇਹ ਹੈ ਕਿ ਇਸ ਤਰ੍ਹਾਂ ਦੇ ਲੱਛਣ ਰੂਪ ਈਨ੍ਹੇ ਢੁਕਵੇਂ ਨਿਸ਼ਾਨਾਂ ਦਾ ਕੰਮ ਹੈ ਜਿਨ੍ਹਾਂ ਦੇ ਵਿਦਯਾ ਦੇ ਪ੍ਰਕਰਣ ਬੰਨ੍ਹੇ ਹੁੰਦੇ ਹਨ, ਇਲਹਾਮੀ ਤੇ ਬ੍ਰਹਮ ਆਵੇਸ਼ਜ ਵਾਲੇ ਬ੍ਰਹਮ ਰੂਪ ਮਹਾਂ ਪੁਰਖ ਸਤਿਗੁਰਾਂ ਨੂੰ ਇਹ ਲੋੜ ਨਹੀਂ ਕਿ ਨਿੱਕੇ ਵੇਰਵਿਆਂ ਦੇ ਲੇਖੇ ਲਿਖੀ ਜਾਣ। [6]ਏਕ (ਅਦੁਤੀ ਵਸਤੂ ਹੀ) ਸੱਚ ਹੈ ਦੂਸਰੀ ਕੋਈ ਨਹੀਂ। [7]ਭਾਵ ਇਹ ਕਿ ਪ੍ਰਤੱਛ ਆਦਿ ਪ੍ਰਮਾਣਾਂ ਕਰਕੇ (ਉਹ ਅਦੁਤੀ) ਕਿਸੇ ਕਰਕੇ ਭੀ ਵਿਸ਼ੈ ਨਹੀਂ ਹੋ ਸਕਦਾ। ਪ੍ਰਮਾਣਾਂ ਦੇ ਵੇਰਵੇ ਲਈ ਵੇਖੋ ਅੰਸ਼ ੪੮ ਦੇ ਅੰਗ ੧੯ ਤੋਂ ਅੱਗੇ ਤੇ ਅੰਸੂ ੪੯ ਦਾ ਆਰੰਭ। [8]ਪ੍ਰਭੂ ਦੇ ਲੋਗ (ਸਿੰਘ) ਕਹਿੰਦੇ ਹਨ ਕਿ ਪ੍ਰਕਰਣ ਕਰਕੇ ਪ੍ਰਤਿਪਾਦਨ ਕਰਨ ਦੇ ਯੋਗ ਜੋ ਆਤਮਾ ਗਿਆਨ ਹੈ, ਅਰ ਤਿਸ ਆਤਮ ਗਿਆਨ ਦਾ ਜੋ ਅਨੁਸ਼ਠਾਨ (ਅਰਥਾਤ) ਸੇਵਨ ਕਰਨਾ ਹੈ ਬਹੁਤ ਸੋਹਣਾ ਹੈ ਇਹ ਸ਼੍ਰਵਣ ਦਾ ਚੌਥਾ ਅੰਗ 'ਪ੍ਰਯੋਜਨ' ਹੈ, 'ਫਲ' ਭੀ ਇਸੇ ਦਾ ਨਾਮ ਹੈ, ਸੁਣੋ ਉਹ ਜੀਕੂੰ ਹੋਇਆ ਹੁੰਦਾ ਹੈ:-ਭਾਵ ਅੱਗੇ ਦ੍ਰਿਸ਼ਾਂਤ ਦੇਂਦੇ ਹਨ।

*ਪਾ:-ਸਭ ਲੋਗ।

ਮਹਿਦ ਮਹਾਨ ॥ ੧੨ ॥ ਚੌਥੇ ਸ਼੍ਰਵਣ ਪ੍ਰਯੋਜਨ ਸੋਇ। ਫਲ ਭੀ ਨਾਮ, ਸੁਨਹੁ ਜਿਮ ਹੋਇ।'ਗੁਰਮੁਖਿ ਨਾਦੰ ਗੁਰਮੁਖਿ ਵੇਦੰ'।'ਗੁਰਾ ਇਕ ਦੇਹਿ ਬੁਝਾਇਵ ਭੁਦੰ*' ॥ ੧੩ ॥ ਨਿਤ ਸਤਿਗੁਰ ਕੀ ਸੇਵਾ ਕਰਨੀ। ਗੁਰ ਤੇ ਗਯਾਨ ਪ੍ਰਾਪਤੀ ਬਰਨੀ। ਮੁਕਤਿ ਦੇਤਿ ਹੈ ਆਤਮ ਗਯਾਨ। ਇੱਤਯਾਦਿਕ ਜਹਿ ਕੀਨ ਬਖਾਨ ॥ ੧੪ ॥ [1]ਪੰਚਮ 'ਅਰਥਵਾਦ' ਸੁਨਿ ਲੱਛਨ। ਜੋ ਭਾਖਤਿ ਹੈਂ ਗਯਾਨ ਬਿਚੱਛਨ। ਬਰਨਨ ਜੋਗ ਵਸਤੁ ਹੈ ਜੋਇ। ਤਿਸ ਮਹਿ ਤਿਸ ਕੀ ਉਸਤਤ ਹੋਇ[2] ॥ ੧੫ ॥ 'ਨਾਨਕ ਨਿਰਗੁਣਿ ਗੁਣ' ਹਿ 'ਕਰੇਇ'। 'ਗੁਣਵੰਤਿਆ' ਜੋ ਹੁਇ 'ਗੁਣ ਦੇਇ†'। 'ਤੈਹਾ ਕੋਇ ਨ ਸੁਝਈ' ਪਰੇ। 'ਜੋ ਤਿਸੁ' ਕੋ 'ਗੁਣੁ ਕੋਇ ਕਰੇ'‡ ॥ ੧੬ ॥ ਸਭਿ ਤੇ ਗਯਾਨਵਾਨ ਹੁਇ ਦੀਹਾ[3]। ਤਿਸ ਪਰ ਕੋ ਉਪਕਾਰ ਕਰੀਹਾ[4] ?§। ਚਹੈ ਸੁ ਕਰੈ ਆਪ ਸਮਰੱਥ।ਬ੍ਰਹਮਗਯਾਨੀ ਕੈ ਸਭਿ ਕਿਛ ਹੱਥ ॥ ੧੭ ॥ [5]"ਉਪਪਤਿ' ਖਸ਼ਟਮ ਸ਼੍ਰਵਣ ਸੁ ਲੱਛਨ। ਕਹਤਿ ਬੇਦ ਸਤਿਗੁਰੁ ਬਿਚੱਛਨ। ਜੋ ਪ੍ਰਕਰਨ ਕਰਿਕੈ ਸ਼ੁਭ ਅਰਥ। ਪ੍ਰਤਿਪਾਦਨ ਕੇ ਜੋਗ ਸਮਰਥ[6] ॥੧੮॥

[1]ਇਸਦਾ ਪ੍ਰਯਾਯ ਪਿਛਲੇ ਪੰਨੇ ਦੇ ਅੰਕ ੮ ਵਿਚ ਆ ਗਿਆ ਹੈ। [2]ਗੁਰਾਂ ਨੇ ਇਕ ਭੇਤ (ਸੋਸੇ) ਸਮਝਾ ਦਿੱਤਾ। [ਦੁਬਾਈ। ਦਿਵ]। [3]ਪੰਜਵੇਂ 'ਅਰਥ ਵਾਦ' ਦਾ ਲੱਛਣ ਸੁਣ, ਗਯਾਨ ਵਿਚ ਚਤੁਰ ਪੁਰਖ ਜਿਵੇਂ ਕਹਿੰਦੇ ਹਨ ਕਿ ਵਰਣਨ ਜੋਗ ਜੋ (ਅਦੁਤੀ) ਵਸਤੁ ਹੈ, ਤਿਸ (ਗ੍ਰੰਥ)ਵਿਚ ਉਸਦੀ ਉਸਤਤੀ ਹੋਵੇ। [4]ਵਡਾ ਹੋ। [5]ਉਸ (ਬ੍ਰਹਮ ਗਯਾਨੀ ਤੇ) ਕੋਣ ਉਪਕਾਰ ਕਰ ਸਕਦਾ ਹੈ, ਭਾਵ ਕੋਈ ਨਹੀਂ ਕਰ ਸਕਦਾ। [6]ਛੇਵਾਂ ਲਿੰਗ ਸ਼੍ਰਵਣ ਦਾ 'ਉਪਪਤੀ' ਹੈ, ਕਹਿੰਦੇ ਹਨ ਵੇਦ ਤੇ ਚਤੁਰ ਸਤਿਗੁਰੂ। ਜੋ ਪ੍ਰਕਰਣ ਕਰਕੇ ਸ਼ੁਭ ਅਰਥ ਸਿੱਧ ਹੁੰਦਾ ਹੋਵੇ ਤੇ ਜੋ ਉਸ ਅਰਥ ਨੂੰ ਕਥਨ ਕਰਨ ਵਿਚ ਸਮਰੱਥ ਹੋਵੇ ਅਰਥਾਤ ਉਸ ਜੁਗਤੀ ਨੂੰ ਉਪਪਤੀ ਵੀਚਾਰ ਲਓ ਕਿ ਉਸੇ ਪ੍ਰਕਰਣ ਵਿਚ ਉਸ ਅਰਥ ਨੂੰ ਸਿੱਧ ਕਰਨੇ ਵਿਖੇ ਸ਼੍ਰਵਣ ਕੀਤੀ ਜਾਏ। [ਸੂਚਨਾ—ਕਵੀ ਜੀ ਨੇ ਉਪਪਤਿ ਦਾ ਲੱਛਣ ਆਪਣੇ ਗਰਥ ਰੰਜਨੀ ਟੀਕੇ ਵਿਚ ਐਉਂ ਦਿੱਤਾ ਹੈ:—ਪ੍ਰਕਰਣ ਕਰਿਕੈ ਪ੍ਰਤਿਪਾਦਨ ਕੇ ਜੋਗ ਜੋ ਅਰਥ ਹੈ, ਤਿਸ ਅਰਥ ਕੇ ਸਿੱਧ ਕਰਨ ਮੈਂ ਤਿਸੀ ਪ੍ਰਕਰਣ ਵਿਖੇ ਸ਼੍ਰਵਣ ਕਰੀ ਹੈ ਜੋ ਜੁਗਤ, ਤਿਸ ਜੁਗਤ ਸ਼੍ਰਵਣ ਕੋ ਨਾਮ ਉਪਪਤਿ (੧੧ਵੀਂ ਪੌੜੀ ਸਮਾਪਤੀ ਉਪੰਤ) ਕਵਿ ਜੀ ਦੀ ਕਵਿਤਾ ਵਿਚ ਇੱਥੇ ਕੀਤੇ ਲਛਣ ਵਿੱਚ ਤੇ ਜਪੁਜੀ ਟੀਕੇ ਵਿਚ ਕੀਤੇ ਅਰਥ ਵਿਚ ਇਹ ਫਰਕ ਹੈ ਕਿ ਕਵਿਤਾ ਵਿਚ ਦੋ ਪਦ 'ਸ਼ੁਭ' ਤੇ 'ਸਮਰਥ' ਵਾਧੂ ਹਨ]।

*ਸ਼ੁੱਧ ਪਾਠ ਹੈ:—ਗੁਰਾ ਇਕ ਦੇਹਿ ਬੁਝਾਈ ॥

†ਸ਼ੁੱਧ ਪਾਠ ਐਉਂ ਹੈ:—ਨਾਨਕ ਨਿਰਗੁਣਿ ਗੁਣੁ ਕਰੇ ਗੁਣ ਵੰਤਿਆ ਗੁਣੁ ਦੇ ॥

‡ਸ਼ੁੱਧ ਪਾਠ ਐਉਂ ਹੈ:—ਤੈਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥

§ਦੇਖੋ ਕਵੀ ਜੀ ਕ੍ਰਿਤ ਗਰਥ ਰੰਜਨੀ ਟੀਕਾ ਜਪ ਸਾਹਿਬ ਪੌੜੀ ਸੱਤਵੀਂ।

ਦੋਹਰਾ ॥ ਤਿਸੀ ਅਰਥ ਸਿਧ ਕਰਨ ਮੈਂ ਤਿਸੀ ਪੁਕਰਣ ਮਝਾਰ। ਸ਼ੂਵਣ ਕਰੀ ਹੈ ਜੁਗਤਿ ਜੋ ਸੋ ਉਪਪੱਤਿ ਬਿਚਾਰ ॥ ੧੯ ॥

"ਸਾਲਾਹੀ ਸਾਲਾਹਿ ਏਤੀ ਤ੍ਰਿਪਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦਿ ਸਾਹ ਸੁਲਤਾਨ ॥"

ਚੌਪਈ ॥ ਨਦੀ ਈਸ਼ ਹੈ, ਜੀਵ ਸੁ ਵਾਹਾ[1] । ਦੋਨਹੁ ਮਿਲੇ ਉਦਧਿ ਬ੍ਰਹਮ ਮਾਂਹਾ[2]। ਨਾਮ ਨਦੀ ਵਾਹਾ ਮਿਟ ਜਾਇ[3]।ਤਿਮ ਹੀ ਈਸ਼ ਜੀਵ ਨ ਰਹਾਇ ॥੨੦॥ ਸਿੰਧੁ ਰੂਪ ਬਨਿ ਸਿੰਧੁ ਕਹਾਵੈਂ।ਤਥਾ ਬ੍ਰਹਮ ਸੋਂ ਦ੍ਵੈ[4] ਮਿਲਿ ਜਾਵੈਂ। ਕੌਣ ਜਤਨ ਤੇ ਨਯਾਰੇ ਹੋਇੰ ਨ। ਮਿਲੇ ਵਿਭੇਦ[5] ਸਕੈ ਕਰਿ ਕੋਇ ਨ ॥ ੨੧॥ਜੁਕਤਿ ਉਕਤਿ ਇਕਤਾ ਮਹਿ ਐਸੇਂ[6] । ਉਪਪਤਿ ਸ਼ੂਵਣ ਰੂਪ ਲਖਿ ਤੈਸੇਂ।[7]ਬੇਦ ਛਾਂਦੋਗ ਖਸ਼ਟਮੇ ਧਯਾਇ[8]। ਤਹਾਂ ਕਰੇ ਖਟ ਸ਼ੂਵਣ ਬਨਾਇ[9] ॥ ੨੨ ॥ ਸੋ ਜਪੁਜੀ ਮਹਿ ਗੁਰੂ ਦਿਖਾਏ†।ਸ਼ੂਵਣ ਪੌੜੀਆਂ ਚਾਰ ਬਤਾਏ। ਸ਼ੂਵਣ ਮਹਾਤਮ ਕੋ ਦਿਖਰਾਯੋ। ਸ਼ੂਵਣ ਰੂਪ ਕੋ ਨਹੀਂ ਬਤਾਯੋ† ॥ ੨੩ ॥ ਸੋ ਖਟ ਰੂਪ ਪ੍ਰਗਟ ਦਿਖਰਾਏ।ਸਿੱਖ ਮੁਮੋਖੀ ਕੋ ਸਮੁਝਾਏ । [ਮਨਨ:] ਮਨਨ ਗ੍ਯਾਨ ਕੋ ਭੇਦ ਬਤਾਵਤਿ[10]।ਜਿਸਕੋ ਕਰੇ ਪਰਮ ਗਤਿਪਾਵਤਿ॥੨੪॥ ਮਨਨ ਕਰੇ ਮਨ ਹੋਤਿ ਬਿਲਾਇ[11]।ਜੋ ਮਨ ਦ੍ਵੈਤ ਰਹਯੋ ਲਪਟਾਇ। ਸਤਿ ਚੇਤਨ ਆਨੰਦ ਅਪਾਰ । ਬ੍ਰਹਮ ਆਤਮਾ ਹੀਨ ਬਿਕਾਰ[12] ॥੨੫॥ ਇਕ-ਰਸ ਸਦਾ, ਬਾਲ ਨਹਿੰ ਤਰੁਣ[13]।ਨਹੀਂ ਜਰਾ ਤੇ ਜਰ ਜਰ ਮਰਣ[14]।ਜਨ੍ਮ ਸੋ ਨਹੀਂ, ਨਹੀਂ ਦੁਖ ਰੂਪ । ਏਕ ਆਤਮਾ ਅਚਲ ਅਨੂਪ ॥ ੨੬॥ ਤੀਨ

---

[1]ਜੀਵ ਨਾਲਾ ਹੈ।[2]ਬ੍ਰਹਮ ਰੂਪੀ ਸਮੁੰਦਰ ਵਿਚ ਜਾ ਮਿਲੇ।[3]ਨਦੀ ਤੇ ਵਾਹਾ ਦੋਨੋਂ ਨਾਮ ਮਿਟ ਜਾਂਦੇ ਹਨ(ਸਮੁੰਦਰ ਵਿਚ ਪਿਆਂ)। [4]ਜੀਵ ਈਸ਼ਰ। [5]ਫਰਕ। [6]ਇਕਤਾ ਦੀ ਉਕਤੀ ਵਿਚ ਜੁਕਤੀ ਇਸ ਤਰ੍ਹਾਂ ਹੈ। (ਅ) ਇਕਤਾ ਵਿਚ ਉਕਤੀ ਜੁਕਤੀ ਐਉਂ ਹੈ। [7]'ਉਪਪਤੀ ਸ਼ੂਵਣ' ਦਾ ਰੂਪ ਇਸੀਤਰ੍ਹਾਂ ਸਮਝ ਲਓ। [8]ਛਾਂਦੋਗ ਉਪਨਿਸ਼ਦ ਦੇ ਛੇਵੇਂ ਧਿਆਇ ਵਿਚ 'ਹੇ ਸ਼ੂਵਣ' ਵਰਣਨ ਕੀਤੇ ਹਨ। [ਏਥੇ ਵੇਦ ਪਦ ਤੋਂ ਮੁਰਾਦ ਉਪਨਿਸ਼ਦ ਦੀ ਹੈ]। [9]ਮੈਂ ਦੱਸਦਾ ਹਾਂ। [10]ਲੈ ਹੋ ਜਾਂਦਾ ਹੈ। [11]ਬਿਕਾਰ ਰਹਿਤ ਹੈ। [12]ਜੁਆਨ। [13]ਬੁਢੇਪੇ ਤੋਂ ਜਰਜਰਾ ਹੋਕੇ ਮਰਨਾ ਨਹੀਂ।

*ਛਾਂਦੋਗ ਉਪਨਿਸ਼ਦ ਦੇ ਛੇਵੇਂ ਧਿਆਇ ਵਿਚ ਛੇ ਲਿੰਗ ਨਾਮ ਦੇਕੇ ਨਹੀਂ ਦਿਤੇ ਹੋਏ, ਆਤਮ ਪੁਰਾਣ ਦੀ ਟੀਕਾ ਵਿਚ ਇਨ੍ਹਾਂ ਦਾ ਜ਼ਿਕਰ ਹੈ ਤੇ ਤਤ੍ਵਾਨੁਸੰਧਾਨ ਵਿਚ ਬੀ ਹੈ।

†ਗੁਰੂ ਜੀ ਨੇ ਤਾਂ ਵਾਹਿਗੁਰੂ ਜੀ ਤੋਂ ਪ੍ਰਾਪਤ ਗਿਆਨ ਦਿਤਾ ਹੈ, ਕਿਨ੍ਹਾਂ ਫੇਰਵਿਆਂ ਦੇਠ ਵਿਦ੍ਵਾਨ ਉਹਨਾਂ ਦੀ ਵੰਞ ਕਰਦੇ ਹਨ, ਇਹ ਵਿਦਯਾਵਾਨਾਂ ਦਾ ਕੰਮ ਹੈ, ਸਤਿਗੁਰੂ ਜੀ ਨੂੰ ਇਨ੍ਹਾਂ ਵਿਸਥਾਰਾਂ, ਵੰਞਾਂ, ਫੇਰਵਿਆਂ ਦੀ ਦੇਣ ਦੀ ਲੋੜ ਨਹੀਂ ਸੀ।

ਸਰੀਰਨ ਤੇ ਨਿਤ ਭਿੰਨ[1]। ਸਾਖੀ ਰੂਪ, ਨਹੀਂ ਪਰਛਿੰਨ[2]। ਥੂਲ ਦੇਹਿ ਬਿਨਸਤਿ ਅਰੁ ਜਨਮਹਿ[3]। ਆਤਮ ਜਿਉਂ ਕਾ ਤਿਉਂ ਲਖਿ ਮਨ ਮਹਿੰ ॥੨੭॥ ਅਵਨੀ ਕੈ ਸਿਹਜਾ ਪਰ ਪਰੈ[4]। ਥੂਲ ਦੇਹ ਜੜ ਸਮਸਰ ਥਿਰੈ[5]। ਆਤਮ ਲਿੰਗ ਦੇਹ ਪਰਕਾਸ਼ੈ[6]। ਅਨਿਕ ਪ੍ਰਕਾਰਨਿ ਸੁਪਨਾ ਭਾਸੈ[7] ॥੨੮॥ ਸੁਪਨੇ ਕੇਰ ਪਦਾਰਥ ਭਾਰੇ[8]। ਅਰੁ ਸੁਪਨੇ ਪਰਕਾਸ਼ਹਿ ਸਾਰੇ[9]। ਜਬਿ ਸੁਖ-ਪਤੀ ਅਵਸਥਾ ਹੋਇ।ਤਬੈ ਅਭਾਵ ਲਿੰਗ ਤਨ ਹੋਇ॥੨੯॥ਜੀਵ ਆਤਮਾ ਇੰਦ੍ਰ ਸਰੂਪ[10]। ਇੰਦ੍ਰਾਣੀ ਲੈ ਬੁੱਧਿ ਅਨੂਪ[11]। ਰਿਦੈ ਸਦਨ ਮਹਿੰ ਲਹਿ ਬਿਸਰਾਮ[12]।ਤਬਿ ਲੌ ਸੁਖਪਤਿ ਹੈ ਸੁਖ ਧਾਮ[13]॥੩੦॥ਬਹੁਰ ਉਠਹਿ ਲੈਕੈ ਨਿਜ ਰਾਨੀ। ਸਰਬ ਸਰੀਰ ਕਰਹਿ ਸਵਧਾਨੀ। ਜਾਗ੍ਰਤਿ ਅਵਸਥਾ ਕੋ ਜਬਿ ਪਾਇ।ਗਹੈ ਬਿਸ਼ੈ ਕੋ ਸਹਿਜ ਸੁਭਾਇ॥੩੧॥ ਲਹੈ ਸਥਿਰਤਾ ਲੋਚਨ ਦਾਏ[14]। ਬੁੱਧਿ ਇੰਦ੍ਰਾਣੀ ਥਿਰ ਹੈ ਬਾਏ[15]*। ਇੰਦ੍ਰਯ ਬਿਸ਼ੈ ਪ੍ਰਕਾਸ਼ਨਿ ਠਾਨੈ[16]।ਸੁਪਨ ਸਖੋਪਤਿ ਤਬਿ ਦੈ ਹਾਨੈ[17]॥੩੨॥ਯਾਂਤੇ ਮਿੱਥਯਾਤੀਨ ਅਵ-ਸਥਾ[18]। ਮਿੱਥਯਾ ਤੀਨ ਸਰੀਰ ਬਿਵਸਥਾ[19]। ਬਾਰੇਬਾਰ ਬਿਚਾਰਨ ਐਸੇ। 'ਮਨਨ'ਬਿਚਾਰ ਨਾਮਇਸ ਹੈਸੇ[20]॥੩੩॥ਮਨਕੀਬ੍ਰਿਤਾਂ ਪੰਚਬਿਧਿ ਹੋਇ[21]। ਇਕ ਪਰਮਾਨ[੧], ਵਿਪਰਜੈ[੨] ਦੋਇ। ਵਿਕਲਪ[੩], ਨਿੰਦ੍ਰਾ[੪], ਸਿੰਮ੍ਰਿਤਿ[੫], ਜਾਨਿ। ਸੁਨਹੁ ਸਰੂਪ ਜੁ ਬ੍ਰਿਤਿ ਪ੍ਰਮਾਨ[22] ॥ ੩੪॥ [ਪ੍ਰਮਾਣਃ–] ਅੰਤਹਿ-

---

[1]ਤਿੰਨਾਂ (ਸੂਖਮ, ਸਥੂਲ, ਕਾਰਨ) ਸਰੀਰਾਂ ਤੋਂ ਭਿੰਨ ਹੈ। [2]ਨਹੀਂ ਪ੍ਰਛੰਨ=ਨਾ ਆਛਾਦਿਤ, ਪ੍ਰਗਟ [ਸੰਸਃ, ਪ੍ਰਚ੍ਛੰਨ]। (ਅ) ਅਛਿਰਲ [ਪ੍ਰਚ੍ਛਾਦਿਤ]। (ਏ) ਜੋ ਇਕ ਦੇਸ਼ੀ ਨਾ ਹੋਵੇ। [3]ਅਸਥੂਲ ਦੇਹੀਂ ਤਾਂ ਜਨਮਦੀ ਤੇ ਮਰਦੀ ਹੈ। [4]ਸੌਣ ਵੇਲੇ ਪ੍ਰਿਥਵੀ ਤੇ ਯਾ ਸੇਜਾ ਤੇ ਪਿਆਂ। [5]ਸਥੂਲ ਦੇਹ ਜੜ੍ਹ ਵਰਗੀ ਹੋਕੇ ਪਈ ਰਹਿੰਦੀ ਹੈ। [6]ਆਤਮਾ ਲਿੰਗ ਦੇਹ (=ਸੂਖਮ ਸਰੀਰ) ਪ੍ਰਕਾਸ਼ਦਾ ਹੈ। [7]ਅਨੇਕ ਪ੍ਰਕਾਰ ਦੇ ਸੁਪਨੇ ਭਾਸਦੇ ਹਨ। [8]ਬਹੁਤੇ। (ਅ) ਪਹਾੜ ਆਦਿ ਭਾਰੇ। [9](ਆਤਮਾ) ਸੁਪਨੇ ਦੇ ਸਾਰੇ ਸਾਮਾਨ) ਨੂੰ ਪ੍ਰਕਾਸ਼ਦਾ ਹੈ। [10]ਜੀਵਾਤਮਾ ਮਾਨੋਂ ਇੰਦ੍ਰ ਹੈ। [11]ਬੁੱਧੀ ਮਾਨੋਂ ਇੰਦ੍ਰਾਣੀ ਹੈ ਉਸ ਨੂੰ ਨਾਲ ਲੈਕੇ। [12]ਰਿਦਾ ਮਾਨੋ ਘਰ ਹੈ ਜਿੱਥੇ ਦੋਵੇਂ ਬਿਸਰਾਮ ਕਰਦੇ ਹਨ। [13]ਤਦ ਤਕ ਸੁਖਾਂ ਦਾ ਘਰ ਰੂਪ ਸੁਖੁਪਤੀ ਹੈ। [14]ਸੱਜੇ ਨੇਤ੍ਰ ਵਿਚ (ਜੀਵਾਤਮਾ ਰੂਪ ਇੰਦਰ) ਸਥਿਰ ਹੁੰਦਾ ਹੈ। [15]ਖਏ ਪਾਸੇ। [16]ਆਤਮਾ ਪ੍ਰਕਾਸ਼ਦਾ ਹੈ ਇੰਦ੍ਰਿਆਂ ਤੇ ਵਿਸ਼ਿਆਂ ਨੂੰ। [17]ਤਦੋਂ ਸੁਖੁਪਤੀ ਤੇ ਸੁਪਨ ਦੋਵੇਂ ਨਹੀਂ ਹੁੰਦੇ। [18]ਜਾਗ੍ਰਤਿ, ਸੁਪਨ, ਸੁਖੋਪਤਿ। [19]ਤਿੰਨਾਂ ਸਰੀਰਾਂ ਦੀ ਰੀਤੀ ਬੀ ਮਿਥਿਆ ਹੈ। [20]ਇਸ ਵਿਚਾਰ ਦਾ ਨਾਮ ਮੰਨਨ ਹੈ। [21]ਪੰਜ ਪ੍ਰਕਾਰ ਦੀਆਂ ਬ੍ਰਿਤੀਆਂ ਹਨ ਮਨ ਦੀਆਂ। [22](ਪਹਿਲੀ) ਪ੍ਰਮਾਣ ਬ੍ਰਿਤੀ ਦਾ ਰੂਪ ਸੁਣੋ। *ਪਾਃ–ਛਾਂਏ।

ਕਰਣ ਬ੍ਰਿਤਿ ਹੈ ਸੋਇ[1]। ਇੰਦ੍ਰਯ ਦ੍ਵਾਰਾ ਨਿਕਰੈ ਸੋਇ[2]। ਨਾਨਾ ਘਟ ਪਰ ਧਰੇ ਪਦਾਰਥ। ਤਿਨਹਿ ਜਾਨਿਬੋ ਹੋਇ ਜਥਾਰਥ[3] ॥ ੩੫ ॥ [ਵਿਪਰਜੈ:-] ਦੂਤੀ 'ਵਿਪਰਜੈ' ਇਸ ਕੋ ਕਹੈਂ। ਰੱਜੁ ਪਰੀ ਸਰਪ ਤਿਸ ਲਹੈ। [ਵਿਕਲਪ:-] ਬ੍ਰਿਤਿ 'ਵਿਕਲਪ' ਰੂਪ ਇਹ ਮਾਨ[4]। ਸ਼ਬਦ ਅਰਥ ਕੋ ਲੀਜੈ ਜਾਨਿ ॥ ੩੬ ॥ ਤਾਤਪਰਯ ਮਹਿ ਰਹੈ ਸੰਦੇਹਿ[5]। ਨਿਹਚੈ ਭ੍ਰਮੈ ਨ ਲਖੀਅਹਿ ਏਹ। [ਨਿੰਦ੍ਰਾ:-] 'ਅਗ੍ਯਾਨ ਗ੍ਯਾਨ ਕੋ ਆਸ੍ਰੈ ਬ੍ਰਿਤਿ। 'ਨਿੰਦ੍ਰਾ' ਬ੍ਰਿਤਿ ਕਹਿ ਸਮਝਹੁ ਚਿਤ[6] ॥ ੩੭ ॥ [7]ਜਾਗ੍ਰਤਿ ਸੁਪਨ ਸੁ ਬ੍ਰਿਤਿ ਅਗ੍ਯਾਨ।ਕਰਣ ਹਾਰ ਸੋ ਤਮ ਗੁਣ ਜ੍ਞਾਨ। ਸੁਖਪਛਿ ਤਮ ਗੁਣ ਗੂਹਿਣ ਸੁ ਕਰੈ।ਨਿੰਦ੍ਰਾ ਬ੍ਰਿਤੀ ਨਾਮ ਤਿਸ ਰਰੈਂ[7] ॥੩੮॥ [ਸ੍ਮ੍ਰਿਤੀ:-] ਪ੍ਰਥਮ ਸਮੈਂ ਕੁਛ ਅਨੁਭਵ ਕੀਨ[8]। ਅਪਰ ਸਮੈਂ ਚਿਤਵੈ ਸਤ ਚੀਨ[8]। [9]ਜਥਾ ਭਨੈ ਇਹ ਨਰ ਹੈ ਸੋਈ।ਪੁਰਖ ਪਿਖ੍ਯੋ ਥਾ ਕਿਸ ਜੋਈ[9] ॥੩੯॥ ਜਿਸ ਕਰ ਚਿਤ ਕਰਨਾ[10] ਇਹ ਹੋਇ। ਸ੍ਮ੍ਰਿਤ ਬ੍ਰਿੱਤਿ ਜਾਨੀਅਹਿ ਸੋਇ। [ਸਖਿਤੀ:-] ਪੰਚ ਬ੍ਰਿਤਾਂ ਬਿਨ ਚਿਤ ਹੁਇ ਜਾਵੈ[11]। ਆਤਮ ਕੋ ਸਰੂਪ ਦਿਸ਼ ਧਾਵੈ ॥ ੪੦ ॥ ਮਨ ਪ੍ਰਵਾਹ[12] ਜਥਿ ਇਸ ਬਿਧਿ ਹੋਇ। ਨਾਮ 'ਸਖਿਤੀ' ਬਖਾਨੈਂ ਸੋਇ।[ਅੱਭ੍ਰਾਸ:-] [13]ਇਸਥਿਤਿ ਪ੍ਰਾਪਤਿ ਹੇਤ ਪ੍ਰਯਾਸ। ਤਿਸ ਕੋ ਨਾਮ ਲਖੋ ਅੱਭ੍ਰਾਸ[13] ॥੪੧॥ ਸੋ ਅਭ੍ਯਾਸ ਹੈ ਦੋਇ ਪ੍ਰਕਾਰ।ਏਕ 'ਅਲਪ' ਦੂਸਰ 'ਦ੍ਰਿਸ਼੍ਰ' ਧਾਰਿ। ਕਬਿ ਕਬਿ ਆਤਮ ਕੋ ਅੱਭ੍ਰਾਸੈ।ਇਹ ਤੋ 'ਅਲਪ' ਨਾਮ ਕਹੁ ਭਾਸੈ ॥ ੪੨ ॥ ਸਾਦਰ, ਦੀਰਘ ਕਾਲ, ਨਿਰੰਤਰ[14]।

---

[1]ਅੰਤਹਕਰਣ ਦੀ (ਉਹ) ਬ੍ਰਿਤੀ ਜੋ। [2]ਇੰਦ੍ਰਿਆਂ ਦ੍ਵਾਰੇ (ਬਾਹਰ) ਨਿਕਲਦੀ ਹੈ ਉਹ। [3]ਉਨ੍ਹਾਂ ਨੂੰ ਜਿਉਂ ਦਾ ਤਿਉਂ ਜਾਣ ਲੈਂਦੀ ਹੈ (ਇਹ ਪ੍ਰਮਾਣ ਬ੍ਰਿਤੀ ਹੈ)। [4]ਭੰਮੀ ਵਿਕਲਪ ਬ੍ਰਿਤੀ ਦਾ ਰੂਪ ਇਹ ਮੰਨੇ। [5]ਸ਼ਬਦ ਦੇ ਅਰਥ ਨੂੰ ਜਾਣ ਲੈਣ ਪਰ ਵੀ ਤਾਤਪਰਯ ਸਮਝਣ ਵਿਚ ਸ਼ੰਕਾ ਰਹੇ। [6]ਅਗ੍ਯਾਨ ਗ੍ਯਾਨ ਨੂੰ ਆਲੰਬਣ ਕਰਨ ਵਾਲੀ ਬ੍ਰਿਤੀ ਨੂੰ ਨਿੰਦ੍ਰਾ ਬ੍ਰਿਤੀ ਕਹਿੰਦੇ ਹਨ, ਚਿਤ ਵਿਚ ਸਮਝ ਲਵੋ। [7]ਜਾਗ੍ਰਤ ਸੁਪਨ ਦੋ (ਕ੍ਰਮਵਾਰ ਦੀਆਂ) ਬ੍ਰਿਤੀਆਂ ਨੂੰ ਅਗ੍ਯਾਨ ਕਰਣ ਜੋ ਤਮੋ ਗੁਣ ਨੂੰ ਆਸ਼ਰੇ ਕਰਣ ਵਾਲੀ ਹੈ ਸਵੈਪਤੀ ਜਿਸ ਤਮੋ ਗੁਣ ਜ੍ਞਾਨ ਨੂੰ ਗੂਹਿਣ ਕਰਨ ਵਾਲੀ ਹੈ ਉਸ ਦਾ ਨਾਮ ਨਿੰਦ੍ਰਾ ਬ੍ਰਿਤੀ ਹੈ। [8]ਕੋਈ ਗਲ ਸਮਝੀ ਸੀ। [9]ਫੇਰ ਕਿਸੇ ਸਮੇਂ (ਉਸ ਦੀ) ਹੋਂਦ ਪਛਾਣਕੇ ਯਾਦ ਕਰੇ। [10]ਜਿਵੇਂ ਕੋਈ ਆਖੇ ਕਿ ਇਹ ਆਦਮੀ ਉਹੋ ਹੈ ਜੋ ਮੈਂ ਪਹਿਲੋਂ ਕਿਸੇ ਥਾਂ ਡਿੱਠਾ ਸੀ। [11]ਛੋੜੇ ਕਰਨ। [12]ਪੰਜਾਂ ਬ੍ਰਿਤੀਆਂ ਤੋਂ ਚਿੱਤ ਜਦੋਂ ਬਿਨਾਂ ਹੋ ਜਾਵੇ। [13]ਮਨ ਦਾ ਪ੍ਰਵਾਹ। [13]ਇਸਥਿਤੀ ਦੀ ਪ੍ਰਾਪਤੀ ਵਾਸਤੇ ਜਤਨ ਕਰਨਾ ਇਸ ਦਾ ਨਾਮ ਅਭ੍ਯਾਸ ਜਾਣੋ। [14]ਆਦਰ ਨਾਲ ਦੇਰ ਤਿਕ ਤੇ ਲਗਾਤਾਰ।

ਸੋ[1]ਦ੍ਰਿੜ੍ਹ ਭੂਮਿ' ਰੂਪ ਲਖਿ ਅੰਤਰ[1]। [ਵੈਰਾਗਃ–] ਮਿਟੀ ਪ੍ਰੀਤ ਵਿਸ਼ਿਯਨਿ ਤੇ ਜਬੈ।ਨਾਮ ਵਿਰਾਗ ਹੋਤਿ ਹਿਯ ਤਬੈ ॥੪੩॥ਸੋ ਵੈਰਾਗ ਹੈ ਚਾਰ ਪ੍ਰਕਾਰ। ਇਕ 'ਯਤਮਾਨ[2]' 'ਵਿਤ੍ਰੈਕ[2]' ਬਿਚਾਰ। 'ਇਕ ਇੰਦ੍ਰੈ[3]' ਅਰੁ 'ਵਸੀ-ਕਾਰ[3]'ਕਹਿੰ। ਇਨ ਕੇ ਲੱਛਨ ਭਨੋਂ ਜਥਾ ਲਹਿੰ[4] ॥੪੪॥ [ਯਤਮਾਨਃ–] ਦੁੱਖ ਰੂਪ ਸੰਸਾਰ ਪਛਾਨਾ। ਸੰਤਨ ਸੇਵਾ ਰੁਚੀ ਮਹਾਨਾ। ਸੱਤਿ ਰੂਪ ਪਰ-ਮੇਸ਼ੁਰ ਪਾਊਂ[5]। ਬੰਧਨ ਕਰਮ ਪਏ ਛੁਟਕਾਊਂ ॥੪੫॥ ਇਸ ਕੋ ਯੱਤਿਮਾਨ ਮਨ ਜਾਨਿ। ਸੰਤਨ ਸੰਗਤ ਕੀਨ ਮਹਾਨ। [ਵਿੱਤ੍ਰੈਕਃ–] ਲਗਸੋ ਬਿਚਾ-ਰਨ ਗੁਨ ਅਰੁ ਦੋਖ। [6]ਦੋਖ ਤਜੋਂ, ਕਿਸ ਗੁਨ ਤੇ ਮੋਖ ? ॥ ੪੬ ॥ ਸਤਿ ਸੰਤੋਖ ਆਦਿ ਬਿਰਧਾਵੈ। ਕਾਮ ਕ੍ਰੋਧ ਮੋਹ ਆਦਿ ਘਟਾਵੈ। ਇਹ ਵੈਰਾਗ 'ਵਿੱਤ੍ਰੈਕ' ਪਛਾਨ । [ਏਕਇੰਦ੍ਰੈ ਵੈਰਾਗਃ–] ਇਕਇੰਦ੍ਰੀ ਕੋ ਸੁਨਿ ਦੈ ਕਾਨ ॥੪੭॥ ਵਹਿਰ ਬਿਸ਼ੈ ਗੁਨ ਤਜਾਗਨ ਕੀਨ[7]।ਮਨ ਮਹਿੰ ਤ-ਨਕ ਹੋਇ ਲਿਵਲੀਨ[8]। [ਵਸੀਕਾਰਃ–] ਵਸੀਕਾਰ ਕੋ ਸੁਨਿ ਇਸ ਬੇਰੇ। ਬਿਸ਼ੈ ਭੋਗ ਜੁਗ ਲੋਕਨਿ ਕੇਰੇ[9] ॥੪੮॥ ਸ਼ਬਦ,ਸਪਰਸ਼, ਰੂਪ, ਰਸ, ਗੰਧ। ਇਨ ਤੇ ਛੂਟਿ ਗਯੋ ਮਨ ਬੰਧ। ਬਾਇਸ ਵਿਸ਼ਟਾ ਸਮ ਸਭਿ ਬਿਸ਼ੋ।ਬਮਨ ਸਰਸ[10] ਨਹਿੰ ਭਾਵਤਿ ਸਿਸੋ ॥੪੯॥ ਅਸ ਵੈਰਾਗ ਸੰਗ ਮਨ ਜੀਤ*। ਗਹੋ ਸਥਿਰਤਾ ਆਤਮ ਨੀਤ*।ਬ੍ਰਹਮ ਗਯਾਨ ਸੂਰਜ ਕੇ ਸੰਗ। ਤਮ ਅੱਗਯਾਨ ਸਕਲ ਦੇ ਭੰਗ ॥ ੫੦ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੱਛਮ ਦੁਤੇ 'ਗਿਆਨ ਨਿਰਨੈ' ਪ੍ਰਸੰਗ ਬਰਨਨੰ ਨਾਮ ਿੰਤਾਲੀਸਮੋ ਅੰਸੂ ॥ ੪੨ ॥

੪੮. [ਬ੍ਰਹਮ ਗਿਆਨ ਉਪਦੇਸ਼]।

ਦੋਹਰਾ ॥ [ਨਿੱਧਯਾਸਨਃ–]ਕਰਤਿ ਮਨਨ ਨੀਕੀ ਬਿਧਿਨਿ[11] ਪੁਨ ਨਿਧਯਾ-ਸਨ ਹੋਤਿ। ਰਾਤ ਦਿਨਸ ਅੱਭਯਾਸ ਤੇ[12] ਪੁਨ ਸੱਖਯਾਤ ਉਦੋਤ ॥ ੧ ॥ ਚੌਪਈ ॥ ਸੁਨਿਯਹਿ ਨਿੱਧਯਾਸਨ ਕੋ ਲੱਛਨ। ਜਿਮ ਭਾਖਤਿ ਹੈਂ ਸੰਤ ਬਿ-ਚੱਛਨ। [13]ਦੇਹਾਦਿਕ ਪ੍ਰਤੀਤ ਕਰਿ ਜੋਇ।ਖੰਡੀ ਜਾਇ ਨ ਕਿਸ ਤੇ ਸੋਇ

[1]ਇਸ ਨੂੰ ਚਿਤ ਵਿਚ ਦ੍ਰਿੜ ਭੂਮਿਕਾ ਰੂਪ ਲਖੇ। [2]ਜੀਕੂੰ ਮੈਂ ਸਮਝਿਆ ਹੈ। [3](ਇਹ ਰੁਚੀ ਹੋ ਆਵੇ ਕਿ) ਸੱਤ ਸਰੂਪ ਪਰਮੇਸ਼ੁਰ ਨੂੰ ਪਾਵਾਂ । [4](ਵਿਚਾਰਦਾ ਹੈ ਕਿ……)। [5]ਬਾਹਰੋਂ ਇੰਦ੍ਰਿਆਂ ਦੇ ਵਿਸ਼ੇ (ਸ਼ਬਦ ਆਦਿ) ਤਜਾਗੇ ਹਨ। [6]ਮਨ ਵਿਚ ਥੋੜੇ ਥੋੜੇ ਚੰਬੜੇ ਹੋਏ ਹਨ। [7]ਦੇਹਾਂ ਲੋਕਾਂ ਦੇ ਵਿਸ਼ੇ ਹੋਗੇ।[8]ਉਲਟੀ ਸਮਾਨ।[9]ਦੇਖੋ ੨੪ ਤੋਂ ੩੩ ਅੰਕ ਪਿਛਲੇ ਅੰਸੂ ਦਾ।[10]ਭਾਵ ਨਿੱਧਯਾਸਨ ਦੇ ਅੱਭਯਾਸ ਨਾਲ। [11]ਦੇਹ ਆਦਿਕਾਂ ਦੀਆਂ ਪ੍ਰਤੀਤੀਆਂ ਜੋ ਹੈਨ ਇਨ੍ਹਾਂ ਵਿਚੋਂ ਕਿਸੇ ਤੋਂ ਜੋ ਬ੍ਰਿਤੀ ਨਾ ਖੰਡੀ ਜਾਏ ਤੇ ਜੋ ਬ੍ਰਿਤੀ ਸਰੂਪ ਦੀ ਅੱਭਯਾਸਨ ਹੋ ਗਈ ਹੈ। *ਪਾ:–ਭਾ।

॥ ੨ ॥ ਬ੍ਰਿਤਿ ਸਰੂਪ ਅੱਭਯਾਸਨ ਭਈ। ਕਿਸ ਤੇ ਨਸ਼ਟ ਹੋਤਿ ਨਹਿ ਜੁਈ[1]। ਮੋਹ ਆਦਿਕ* ਜੋ ਅਖਿਲ ਵਿਕਾਰ। ਇਨ ਬਿਘਨਨਿ ਤੇ ਰਹਿ ਇਕ ਸਾਰ[2] ॥੩॥ ਸਤਿ ਸੰਤੋਖ ਆਦਿ ਗੁਨ ਪਾਇ। ਬ੍ਰਹਮ ਬਿਖੈ ਬ੍ਰਿਤਿ ਲਾਗਤਿ ਜਾਇ। ਅਲਖ ਲਖਨ ਕੋ ਹਿਤ ਅਨੁਰਾਗੀ[3]। ਪ੍ਰਥਮ ਲੱਖਯੋ ਤਿਸ ਤੇ ਹੁਇ ਤਯਾਗੀ[4] ॥ ੪ ॥ [5]ਕਾਰਨ ਕਾਰਜ ਇਕਤਾ ਕਰਨੀ। ਜਲ ਤਰੰਗ ਕੀ ਰੀਤੀ ਬਰਨੀ[5]। [6]ਆਦਿ ਉਕਾਰ† ਬਰਣ ਜੋ ਨਾਨਾ। ਮੱਸੂ ਬਿਨਾ ਨਹੀਂ ਕੁਛ ਆਨਾ[6]‡॥ ੫ ॥ ਅੰਤਹਿ ਕਰਣ ਬ੍ਰਿਤਿ ਉਠਿ ਜਬੈ। ਹੈ ਅਨਸੂਤ ਚਿੰਤਨ ਕੇ ਤਬੈ[7]। [8]ਨਿਕਸੀ ਬਾਹਿਰ ਲੋਚਨ ਦੁਆਰੇ। ਗੋਯ ਪਦਾਰਥ ਆਗੇ ਸਾਰੇ ॥੬॥ ਤਦਾਕਾਰ ਤਿਨ ਕੋ ਸੰਗ ਹੋਇ[9]। ਪ੍ਰਾਪਤਿ ਗ੍ਯਾਨ ਤਬਹਿ ਤਿਹ ਸੋਇ[9]। [10]ਬ੍ਰਿਤ ਅਵਛਿੰਨ ਚਿਤ ਘਟ ਅਵਛਿਨ ਚਿਤ। ਦੋਨਹੁੰ ਕੋ ਅਵਰਨ ਸੰਘਾਰ ਕਿਤ ॥੭॥ ਜਬਿ ਇਕਤਾ ਕੋ ਪ੍ਰਾਪਤ ਹੋਇ। ਬਿਖੈ ਅਨੇਕ ਗ੍ਯਾਨ ਲਹਿ ਸੋਇ[10]। [11]ਤ੍ਰਿਪੁਟੀ ਗ੍ਯਾਤਾ ਗੋਯ ਰੁ ਗ੍ਯਾਨ। ਮਿਲਯੋ ਬ੍ਰਹਮਸ਼ਕਤਿ ਬਿਖੈਸਮਾਨ[11]॥੮॥ਜਥਾ ਤਾਲ ਮਹਿੰ ਨੀਰਬਿਸਾਲਾ[12]। ਕੂਲ ਕੇ ਦ੍ਵਾਰਾ ਹ੍ਵੈ ਕਰਿ ਚਾਲਾ[13]। ਕ੍ਯਾਰੀ ਰੂਪ ਬਨਹਿ ਸੋ ਜਾਇ[14]।

---

[1]ਜੋ ਕਿਸੇ ਤੋਂ ਨਾਸ਼ ਨਹੀਂ ਕੀਤੀ ਜਾ ਸਕਦੀ। [2]ਇਨ੍ਹਾਂ ਵਿਘਨਾਂ ਦੇ ਹੋਣ ਤੇ ਭੀ ਜੋ ਬ੍ਰਿਤੀ ਇਕਾਗ੍ਰ ਰਹੈ। [3]ਪ੍ਰਮਾਤਮਾ ਦੇ ਲਖਣੇ ਵਾਸਤੇ (ਜੋ ਬ੍ਰਿਤੀ) ਪ੍ਰੇਮੀ ਚਹਿੰਦੀ ਰਹੇ। [4]ਪਹਿਲੇ ਜੋ (ਅਨਾਤਮ) ਲਖਿਆ ਹੋਇਆ ਹੈ ਉਸ ਦੀ ਤਿਆਗੀ ਹੁੰਦੀ ਜਾਏ। [5]ਕਾਰਣ ਤੇ ਕਾਰਜ ਦੀ ਏਕਤਾ ਦੀ ਸਮਝ ਕਰਨੀ, ਭਾਵ ਕਾਰਨ ਬ੍ਰਹਮ ਤੇ ਕਾਰਜ ਜਗਤ ਨੂੰ ਜਲ ਤੇ ਤ੍ਰੰਗ ਵਾਂਗ ਇਕ ਰੂਪ ਸਮਝਣਾ। [6]ਓੜਾ ਆਦਿਕ ਜੋ ਨਾਨਾ ਪੁਕਾਰ ਦੇ ਅੱਖਰ ਹਨ ਸ਼ਾਹੀ ਬਿਨਾਂ ਹੋਰ ਕੁਛ ਨਹੀਂ ਹਨ (ਇਹ ਸਮਝ ਲੈਣਾ)। [7]ਅੰਤਹਕਰਣ ਦੀ ਬ੍ਰਿਤੀ ਚਿੰਤਨ ਦੇ ਨਾਲ ਮਿਲੀ ਹੋਈ ਜਦੋਂ (ਅੰਦਰੋਂ) ਉੱਠੀ.....। [8]ਤੇ ਅੱਖਾਂ ਰਸਤੇ ਬਾਹਰ ਨਿਕਲੀ, ਜਾਣਨੇ ਯੋਗ ਸਾਰੇ ਪਦਾਰਥ ਜੋ ਅੱਗੇ ਪਏ ਹਨ ਉਹਨਾਂ ਨਾਲ ਤਦਾਕਾਰ ਹੋ ਜਾਏਗੀ। [9]ਤਦੋਂ ਉਸ (ਗੋਯ) ਦਾ ਗਿਆਨ ਪ੍ਰਾਪਤ ਹੋਵੇਗਾ। [10]ਬ੍ਰਿਤੀ ਨਾਲ ਮਿਲਿਆ ਚੇਤਨ ਤੇ ਘੜਾ (ਆਦਿ ਗੋਯ ਪਦਾਰਥ) ਨਾਲ ਮਿਲਿਆ ਚੇਤਨ, ਦੋਹਾਂ ਚੇਤਨਾਂ ਦੇ ਵਿਚ ਜੋ ਆਵਰਨ (ਪਰਦਾ ਸੀ) ਸੋ ਨਾਸ਼ ਹੋ ਗਿਆ, ਐਉਂ ਜਦ (ਦੋਵੇਂ ਚੇਤਨ) ਏਕਤਾ ਨੂੰ ਪ੍ਰਾਪਤ ਹੋ ਗਏ ਤਾਂ ਅਨੇਕਾਂ ਵਿਸ਼ਯਾਂ ਦਾ ਗਿਆਨ ਉਹ (ਜੀਵ) ਲਖ ਲੈਂਦਾ ਹੈ। [11]ਗਯਾਤਾ ਗ੍ਯਾਨ ਗੋਯ ਜੋ ਤ੍ਰਿਪੁਟੀ ਹੈ, ਸਭਨਾਂ ਵਿਚ ਬ੍ਰਹਮ ਇਕ ਤੁੱਲਤਾ ਮਿਲਿਆ ਹੋਇਆ ਹੈ। [12]ਜਿਵੇਂ ਤਲਾ ਵਿਚ ਵਿਸ਼ਾਲ ਪਾਣੀ ਹੈ। [13]ਉਹ ਆਡਾਂ ਦੇ ਰਸਤੇ ਵੱਕੇ ਟੁਰ ਰਿਹਾ ਹੈ। [14]ਉਹੋ (ਪਾਣੀ ਕਯਾਰੀ ਵਿਚ ਜਾਕੇ) ਕਿਆਰੀ ਰੂਪ ਹੋ ਜਾਂਦਾ ਹੈ।

*ਪਾ:—ਮੋਹਾਦਿਕ। †ਪਾ:—ਆਕਾਰ।

‡ਪਾ:—ਬਿਨਾ ਅਕਾਰ ਨਹੀਂ ਕੁਛ ਆਨ। §ਪਾ:—ਤਿਥ।

ਤੀਨਹੁ ਮਹਿੰ ਅਕਾਸ਼ ਇਕ ਭਾਇ[1] ॥ ੯ ॥ ਤਾਲ, ਕੂਲ, ਕਯਾਰੀ[2] ਮੈਂ ਨਭ ਹੈ[3]। ਤਿਮ ਤ੍ਰਿਪਟੀ ਮਹਿੰ ਬ੍ਰਹਮ ਸੁ ਲਭ ਹੈ[4]। ਬ੍ਯਾਪਕ ਹੈ[5] ਅਕਾਸ਼ ਕੀ ਨ੍ਯਾਇ। ਸਭਿਨਿ ਪ੍ਰਕਾਸ਼ਹਿ ਸਭਿਨੀ ਥਾਂਇ॥ ੧੦ ॥ [6]ਅੰਤਹਿਕਰਣ ਬ੍ਰਿਤਿ ਇਸ ਕੇਰ। ਅਹੈ ਪ੍ਰਕਾਸ਼ਕ ਦੁਹਨ ਬਡੇਰ[7]। [7]ਅਹੰਬ੍ਰਿਤਾਦਿ ਬਿਨਾਂ ਕਿਸ ਕੋਇ ਨ। ਆਤਮ ਕੋ ਪ੍ਰਕਾਸ਼ ਸਿਧ ਹੋਇ ਨ[8] ॥੧੧॥ਅਹੰਬ੍ਰਿਤਾਦਿ ਜੁਗਤ ਚਿਤ ਹੋਇ[9]। ਤਬਹਿ ਪ੍ਰਕਾਸ਼ ਹੋਤਿ ਹੈ ਸੋਇ[9]। ਬ੍ਯਾਪਕ ਅਪਰ ਪ੍ਰਕਾਸ਼ਕ ਭਾਵ। ਵਾਸਤਵ ਬ੍ਰਹਮ ਮਹਿੰ ਨਹੀਂ ਲਖਾਵ[10]॥੧੨॥[11]ਵਾਸਤਵ ਆਤਮ ਤਤ ਨਿਰੰਕਾਰ। ਨਿਰਵਿਕਲਪ ਅਰੁ ਬਿਨਾ ਵਿਕਾਰ[11]। [12]ਅਹੈ ਅਹੈ ਕੀ ਬ੍ਰਿਤੀ ਜੁ ਸਬੈ। ਹੋਇ ਸਬੰਧ ਤਦਾਤਮ ਜਬੈ ॥੧੩॥ ਜਥਾ ਲੋਹੇ ਕੇ ਗੋਲੇ ਸੰਗ। ਅਗਨਿ ਤਦਾਤਮ ਹੁਇ ਇਕ ਰੰਗ। ਪਾਇ ਅਗਨਿ ਕੇ ਗੁਨ ਕੋ ਲੋਹਾ। ਤ੍ਰਿਣ ਆਦਿਕ ਕੋ ਦਾਹਿਤ ਓਹਾ ॥੧੪॥ ਆਤਮ ਅਹੰ ਸਬੰਧ ਕੋ ਪਾਇ।ਬ੍ਯਾਪਕ ਅਪਰ ਪ੍ਰਕਾਸ਼ਕਤਾਇ[12]। ਇੱਤ੍ਯਾਦਿਕ ਨਿਤ-

---

[1]ਅਕਾਸ਼ ਇੱਕੋ ਜਿਹਾ ਹੈ। [2]ਤਲਾਬ, ਆਡ, ਕਿਆਰੀ। [3]ਭਾਵ ਅੰਤਹਕਰਣ ਰੂਪੀ ਤਲਾ ਹੈ, ਬ੍ਰਿਤੀ ਰੂਪ ਆਡ ਹੈ, ਘਟ ਪਟ ਆਦਿਕ ਕਯਾਰੇ, ਉਹਨਾਂ ਵਿਚ ਮ੍ਰਿਤੀ ਦਾ ਜਾਕੇ ਜੋ ਆਕਾਰ ਧਾਰਨਾ ਹੈ ਇਹ ਪਾਣੀ ਦਾ ਪੋਣਾ ਹੈ, ਇਨ੍ਹਾਂ ਤਿੰਨਾਂ ਵਿਚ ਬ੍ਰਹਮ ਅਕਾਸ਼ ਦੀ ਨ੍ਯਾਈਂ ਇਕੋ ਹੈ। [4](ਇਕੋ) ਲਭਦਾ ਹੈ। [5]ਅਕਾਸ਼ ਵਾਂਙੂ ਵ੍ਯਾਪਕ ਹੈ। [6]ਅੰਤਹਕਰਣ ਅਰ ਅੰਤਹਕਰਣ ਦੀ (ਬ੍ਰਿਤੀ) ਦੁਹਾਂ ਦਾ ਪ੍ਰਕਾਸ਼ਕ ਬ੍ਰਹਮ ਹੈ। [7]ਭਾਵ 'ਅਹੰ' ਬ੍ਰਿਤੀ ਤੋਂ ਬਿਨਾਂ ਕਿਸੇ ਨੂੰ ਕਿਸੇ ਤਰ੍ਹਾਂ ਭੀ ਆਤਮਾਂ ਦਾ ਪ੍ਰਕਾਸ਼ ਸਿੱਧ ਨਹੀਂ ਹੁੰਦਾ। [8](ਚਿਤ=) ਚੇਤਨ ਜਦ ਅਹੰਬ੍ਰਿਤੀ ਦੇ ਸਹਿਤ ਹੋਵੇ। [9]ਤਦੋਂ ਹੀ ਉਸ (ਚੇਤਨ) ਦਾ ਪ੍ਰਕਾਸ਼ ਹੁੰਦਾ ਹੈ। [10]ਵ੍ਯਾਪਕ ਤੇ ਪ੍ਰਕਾਸ਼ਕ ਭਾਵ ਵਾਸਤਵ ਬ੍ਰਹਮ ਵਿਚ ਨਹੀਂ ਹਨ (ਏਹ ਉਪਾਧੀ ਕਰਕੇ ਹਨ)। [11]ਜੋ ਵਾਸਤਵ ਆਤਮ ਤੱਤ ਹੈ ਸੋ ਹੈ ਨਿਰਾਕਾਰ, ਨਿਰਵਿਕਲਪ ਤੇ ਵਿਕਾਰ ਰਹਿਤ। [12]ਇਨ੍ਹਾਂ ਤੁਕਾਂ ਦਾ ਅਰਥ ਪਹਿਲੀਆਂ ਦੋ ਨੂੰ ਪਿਛਲੀਆਂ ਦੋ ਨਾਲ ਮਿਲਾਕੇ ਤੇ ਵਿਚਲੀਆਂ ਚਾਰ ਲੋਹੇ-ਅੱਗ ਦੇ ਦ੍ਰਿਸ਼ਟਾਂਤ ਵਾਲੀਆਂ ਨੂੰ ਅਗਲੇ ਲਾਇਆਂ ਖੁੱਲ੍ਹੇਗਾ: ਯਥਾ:—ਅਹੰ ਅਹੰ ਬ੍ਰਿਤੀ ਦਾ ਜੋ ਸਮੁਦਾਇ ਹੈ ਜਦੋਂ ਉਹਨਾਂ ਨਾਲ ਆਤਮਾ ਦਾ ਤਦਾਤਮ ਸਬੰਧ ਹੁੰਦਾ ਹੈ ਤਾਂ ਆਤਮਾ 'ਅਹੰ' ਦਾ ਸਬੰਧ ਪਾਕੇ ਵ੍ਯਾਪਕਤਾ ਅਰ ਪ੍ਰਕਾਸ਼ਕਤਾ ਨਾਮ ਪਾਉਂਦਾ ਹੈ, ਜਿਸ ਤਰ੍ਹਾਂ ਲੋਹੇ ਦੇ ਗੋਲੇ ਨਾਲ ਅੱਗ ਦਾ ਜਦ ਤਦਾਤਮ ਸੰਬੰਧ ਹੁੰਦਾ ਹੈ (ਤਾਂ ਉਹ ਲੋਹਾ ਅੱਗ ਨਾਲ) ਇਕ ਰੰਗ ਹੋ ਜਾਂਦਾ ਹੈ ਤਦੋਂ ਅਗਨੀ ਦੇ ਗੁਣ (ਤਪਤ) ਨੂੰ ਪਾਕੇ ਲੋਹਾ ਕੱਖਾਂ ਨੂੰ ਸਾੜਦਾ ਹੈ। (ਇਸ ਵਿਚ ਇਹ ਇਸ਼ਾਰਾ ਵੀ ਜਾਪਦਾ ਹੈ ਕਿ ਬ੍ਰਿਤੀ ਅਚੇਤ ਚੇਤਨ ਅਵਿਦ੍ਯਾ ਦਾ ਵਿਰੋਧੀ ਹੈ)। [ਤਦਾਤਮ=ਉਸੇ ਦਾ ਰੂਪ ਹੋ ਜਾਣਾ। ਦੋ ਵੱਖੋ ਵੱਖ ਚੀਜ਼ਾਂ ਦਾ ਆਪੋ ਵਿਚ ਮਿਲਕੇ ਇਕ ਰੂਪ ਹੋ ਜਾਣਾ]।

ਪੁਤੀ ਬਿਚਾਰੈ*।ਨਿੱਧਯਾਸਨ ਕੋ ਨੀਕੇ ਧਾਰੈ* ॥੧੫॥ ਤੀਨ ਸਰੀਰਨਿ ਤੇ ਮੈਂ ਨਯਾਰੋ[1]*। ਤੀਨ ਅਵਸਥਾ ਸਾਖੀ ਧਾਰੋ[2]*। ਨਿੱਤ ਸੁੱਧ ਹੈ ਗਯਾਨ ਸਰੂਪ[3]। ਇਕਰਸ ਅਚਲ ਅਨੰਦ ਅਨੂਪ ॥ ੧੬ ॥ ਇਸ ਬਿਧਿ [4]ਪ੍ਰੋਖ ਗਯਾਨ†[5]ਹੁਇ ਆਵੈ। ਤਨ ਅਭਿਮਾਨ ਖੀਨ ਹੁਇ ਜਾਵੈ। ਅਰੁ ਜਥਿ ਮਨਨ ਨਿੱਧਯਾਸਨ ਦ੍ਰਾਰਾਹੋਤਿ ਭਯੋ ਸੱਖਯਾਤ ਉਦਾਰਾ ॥ ੧੭ ॥ ਬ੍ਰਹਮਾਕਾਰ ਬ੍ਰਿੱਤਿ ਦ੍ਰਿੜ ਭਈ। ਮੂਲ ਅਵਿੱਦਯਾ[6] ਛੈ ਹੁਇ ਗਈ। ਤਨ ਅਭਿਮਾਨ ਕਹਾਂ ਪੁਨ ਰਹੈ। ਅਪਨ ਸਰੂਪ ਜਥਾਰਥ ਲਹੈ ॥ ੧੮ ॥ ਉਰ ਸਿਮਰਣ ਆਤਮ ਵਿੱਗਯਾਨ[7]। ਗਯਾਨ ਵਿੱਗਯਾਨ ਪ੍ਰਕਾਸ਼ ਮਹਾਨ[8]। [ਛੈ ਪ੍ਰਮਾਣ ਚਲੇ:–]ਖਟ ਪ੍ਰਮਾਣ ਕਰਿ ਲਹਯੋ ਪ੍ਰਕਾਸ਼। ਤਿਨ ਤੇ ਭਈ ਅਵਿੱਦਯਾ ਨਾਸ਼ ॥ ੧੯ ॥[9]ਅਪਨ ਮੋਹ ਕਾਰਜ ਕਹੁ ਕਰਿਬੇ। ਨਹੀਂ ਅਵਿੱਦਯਾ ਸਮਰਥ ਧਰਿਬੇ[10]। ਸੋ ਪ੍ਰਮਾਣ ਖਟ ਸੁਨਿ ਚਿਤ ਲਾਇ[11]। ਜਿਸ ਤੇ ਸੈਸੋ ਸਭਿ ਬਿਨਸਾਇ ॥੨੦॥ [੧. ਸ਼ਬਦ ਪ੍ਰਮਾਣ:–][12]ਬੇਦ ਰੁ ਸਤਿਗੁਰ ਸ਼ਬਦ ਜੁ ਸੁਨਿ ਕਰਿ‡। ਮਹਾਂਵਾਕ ਤੇ ਨਿਰਨੈ ਉਰ ਧਰਿ। 'ਸਬਦ ਪ੍ਰਮਾਣ' ਇਹੀ ਇਕ ਜਾਨ। ਬ੍ਰਹਮ ਆਤਮਾ ਨਿਰਨੈ ਠਾਨਿ[13] ॥ ੨੧ ॥ [੨. ਅਨੁਮਾਨ:–]ਦੂਸਰ ਜੋ ਅਨੁਮਾਨ ਕਹਿਤ ਹੈਂ।ਚਿੰਨ੍ਹ ਦੇਖਿ ਕਰਿ ਵਸਤੁ ਲਹਤਿ ਹੈਂ[14]। ਮਨ ਚੱਖ੍ਯਾਦਿ ਸੁਤੇ ਜੜ ਜੋਇ[15]। ਜਿਸਤੇ ਗਯਾਨ ਪਾਇ ਸਭਿ

---

[1]ਮੈਂ ਤਿੰਨਾਂ ਸਰੀਰਾਂ ਤੋਂ ਨਯਾਰਾ ਹਾਂ (ਐਸਾ) ਸਮਝੋ। [2]ਮੈਂ ਤਿੰਨਾਂ ਅਵਸਥਾਂ ਦਾ ਸਾਖੀ ਹਾਂ (ਐਸਾ) ਸਮਝੋ। [3](ਆਤਮਾ ਵਾਸਤਵ ਵਿਚ) ਨਿਤ ਸ਼ੁੱਧ ਤੇ ਗਯਾਨ ਸਰੂਪ ਹੈ। *ਮੂਲਾਵਿੱਦਯਾ=ਜੋ ਸਰੂਪ ਨੂੰ ਢਾਪੇ। (ਮੂਲਾਵਿੱਦਯਾ=ਜੋ ਘਟ ਪਟ ਆਦਿ ਵਿਚ ਵਯਾਪਕ ਚੇਤਨ ਨੂੰ ਢਾਪੇ)। [4]ਹਿਰਦੇ ਵਿਚ ਸਿਮਰਨ (ਨਿਧਯਾਸਨ) ਨਾਲ ਆਤਮ ਸਾਖਯਾਤਕਾਰ ਹੋ ਜਾਂਦਾ ਹੈ। [5]ਗਯਾਨ=ਪ੍ਰੋਖ ਗਯਾਨ। ਵਿਗਯਾਨ=ਅਪ੍ਰੋਖ ਗਯਾਨ, ਦਾ ਮਹਾਨ ਪ੍ਰਕਾਸ਼ ਹੋ ਜਾਂਦਾ ਹੈ। (=ਮੂਲਾਵਿਦਯਾ ਦਾ ਵਿਰੋਧੀ ਭਾਵ ਪ੍ਰੋਖ ਗਯਾਨ ਤੇ ਮੂਲਾਵਿੱਦਯਾ ਦਾ ਵਿਰੋਧੀ ਭਾਵ ਅਪ੍ਰੋਖ ਗਯਾਨ)। [6]ਮੋਹ ਆਦਿਕ ਅਪਨੇ ਕਾਰਜ ਕਰਨੇ ਨੂੰ ਅਵਿਦਿਆ ਸਮਰਥਾ ਨਹੀਂ ਰਖਦੀ। [7]ਉਹ (ਖਟ ਪ੍ਰਮਾਨ) ਚਿਤ ਲਾਕੇ ਸੁਣ। [8]ਵੇਦ ਤੇ ਸਤਿਗੁਰ ਦੇ ਉਪਦੇਸ਼ ਸੁਣਕੇ ਮਹਾਂਵਾਕ ਦੇ ਸਿੱਧਾਂਤ ਹਿਰਦੇ ਧਾਰਨੇ ਤੇ ਬ੍ਰਹਮਾਤਮਾ ਦਾ ਨਿਰਣੈ ਗ੍ਰਹਣ ਕਰਨਾ ਸ਼ਬਦ ਪ੍ਰਮਾਣ ਹੈ। [9](ਕੋਈ) ਨਿਸ਼ਾਨੀ ਵੇਖਕੇ ਵਸਤੂ ਨੂੰ ਸਮਝ ਲੈਣਾ (ਜਿਵੇਂ ਧੂਆਂ ਵੇਖਕੇ ਅੱਗ ਨੂੰ ਸਮਝ ਲੈਣਾ)। [10]ਨੇਤ੍ਰ ਮਨ ਆਦਿ ਜੋ ਸੁਤੇ ਜੜ ਹਨ।

*ਇਹ ਚਾਰੇ ਤੁਕਾਂ ਪੁਰਾਤਨ ਨੁਸਖਿਆਂ ਵਿਚ ਨਹੀਂ ਹਨ, ਹੋਰਨਾਂ ਲਿਖਤੀਆਂ ਵਿਚ ਹੈਨ। †ਦੇਖੋ ਇਸੇ ਪੰਨੇ ਦਾ ਅੰਕ ੬ ਵਾਲਾ ਪ੍ਰਮਾਨ।

‡ਪਾ:–ਵੇਦ ਸ਼ਾਸਤ੍ਰ ਗੁਰ ਸ਼ਬਦ ਜੁ ਸੁਨਿ ਕਰਿ।

ਕੋਇ[1] ॥੨੨॥–ਸੋ ਆਤਮ ਹੈ–ਜਾਨਜੋਂ ਜਾਇ[2]। ਸਾਖੀ ਤੀਨ ਅਵਸਥਾ ਗਾਇ[3]।ਨਿਤ-ਸੁਧ ਸੱਤਿ ਜੁ ਪਰਮਾਨੰਦ[4]।ਸ਼੍ਰਵਣ ਕਰਨੋ ਜੋ ਪ੍ਰਥਮਬਿਲੰਦ[5] ॥ ੨੩ ॥ ਸ਼ਬਦ, ਸਪਰਸ਼, ਰੂਪ, ਰਸ, ਗੰਧ। ਜਿਸ ਤੇ ਲਖਤਿ ਇੰਦ੍ਰੈ* ਸੰਬੰਧ[6]।ਸੋ ਆਤਮ ਸਾਖੀ ਹੈ ਕੋਇ[7]। ਇਮ ਜਥਿ ਸਮਝ ਬਿਲੋਕਨ ਹੋਇ ॥੨੪॥ ਇਸ ਕੋ ਨਾਮ ਜਾਨ 'ਅਨੁਮਾਨ'।[੩. ਉਪਮਾਨ:–]ਸ਼੍ਰਵਣ ਉਪ-ਰੰਤ ਮਨਨਿ ਇਸ ਜਾਨ। ਸੱਤਿ, ਨਿਰੰਸ, ਅਨੰਤ, ਅਖੰਡ[8]। ਵਹਿਰੰਤਰ ਪੂਰਨ ਬ੍ਰਹਿਮੰਡ[9] ॥ ੨੫॥ ਬ੍ਯਾਪਕ ਹੈ ਅਕਾਸ਼ ਕੀ ਨ੍ਯਾਈਂ। ਘਟ ਮਟ ਮਹਿ ਲਖੀਏ ਸਭਿ ਥਾਈਂ। ਇਹ 'ਉਪਮਾਨ ਪ੍ਰਮਾਣ' ਲਖੀਜੈ। ਜਹਿ ਦੂਸਰ ਕੀ ਸਮ ਜਾਨੀਜੈ[10]॥੨੬॥[੪. ਅਰਥਾਪਤੀ ਪ੍ਰਮਾਣ:–][11]ਇਹਨਰ ਦੀਖਤ ਪੀਨ ਮਹਾਨ। [12]ਦਿਨ ਮਹਿ ਭੋਜਨ ਕਰੈ ਨ ਖਾਨ। [13]ਇਸ ਤੇ ਲਖੀਯਤਿ ਨਿਸ ਮੈਂ ਖਾਇ। ਦੇਹ ਪੀਨਤਾ ਦੇਤਿ ਜਨਾਇ[14] ॥ ੨੭ ॥ ਜੋ ਇਹ ਰਾਤ ਅਹਾਰ ਨ ਖਾਇ। ਨਹਿ ਸਰੀਰ ਮੋਟਾ ਹੁਇ ਜਾਇ। ਯਾਂਤੇ ਨਿਸ ਮਹਿ ਭੋਜਨ ਖਾਯੋ। ਯਹਿ ਨਿਸ਼ਚੈ ਨਿਰਨੈ ਠਹਿਰਾਯੋ ॥ ੨੮ ॥ [15]ਤਿਮ ਆਤਮ ਕੋ ਵਿਖੈ ਵਿਚਾਰੈ। ਜਾਗ੍ਰਤਿ ਆਦਿ ਪਦਾਰਥ ਸਾਰੈ।ਜਿਸ ਆਤਮ ਕਰਿ ਜਾਨੈ ਜਾਹਿ। ਸੁਖਪਤਿ ਆਦਿ ਅਭਾਵ ਜਿ ਆਹਿ ॥੨੯॥ ਸੋ ਆਤਮ ਹੀ ਕਰਿ ਸਿੱਧ ਹੋਇ[15]। ਸਿੱਧ ਕਰਤਾ ਹੈ ਅਪਰ ਨ ਕੋਇ। ਜੋ

[1]ਜਿਸ (ਆਤਮਾ) ਤੋਂ ਇਹ ਸਾਰੇ ਗ੍ਯਾਨ ਪ੍ਰਾਪਤ ਕਰਦੇ ਹਨ। [2](ਇਸ ਗਲ ਤੋਂ) ਜਾਣਿਆਂ ਜਾਂਦਾ ਹੈ ਕਿ ਉਹ ਆਤਮਾ ਹੈ। ਭਾਵ, ਮਨ ਇੰਦ੍ਰਿਆਂ ਦੀ ਚੇਸ਼ਟਾ ਦੇਖਕੇ ਇਨ੍ਹਾਂ ਨੂੰ ਸਫੁਰਣ ਕਰਨ ਵਾਲੇ ਕਰਤਾ ਆਤਮਾ ਦਾ ਅਨੁਮਾਨ ਹੁੰਦਾ ਹੈ। [3]ਤਿੰਨਾਂ ਅਵਸਥਾਂ ਦਾ ਸਾਖੀ ਕਹੀਦਾ ਹੈ।[4]ਜੋ ਨਿੱਤ ਹੈ, ਸ਼ੁੱਧ ਹੈ, ਸੱਤਿ ਹੈ, ਪਰਮਾਨੰਦ ਹੈ। [5]ਜੋ ਪਹਿਲਾਂ ਵਡਾ ਸੁਣਿਆਂ ਸੀ। [6]ਜਿਸ ਤੋਂ ਇੰਦ੍ਰੀਆਂ ਦਾ ਸੰਬੰਧ ਲਖਿਆ ਜਾਂਦਾ ਹੈ। [7]ਸੋ ਕੋਈ ਆਤਮਾ ਸਾਖੀ ਰੂਪ (ਸ਼ਰੁਤਿ) ਹੈ। [8]ਅੰਸ਼ (ਭਾਗ) ਰਹਿਤ, ਅੰਤ ਰਹਿਤ ਤੇ ਅਖੰਡ। [9]ਬਾਹਰ ਅੰਦਰ ਸਾਰੇ ਬ੍ਰਹਮੰਡ ਵਿਚ ਪੂਰਨ ਹੈ। [10]ਭਾਵ ਜਿੱਥੇ ਦੂਸਰੇ ਦੀ ਉਪਮਾ ਦੇਵੀਏ। [11]ਦ੍ਰਿਸ਼ਟਾਂਤ ਦੇਕੇ ਦੱਸਦੇ ਹਨ:–(ਕਿ ਕੋਈ ਕਹਿੰਦਾ ਹੈ ਕਿ)। [12](ਦੂਸਰਾ ਕਹਿੰਦਾ ਹੈ ਕਿ)। [13](ਪਹਿਲਾ ਕਹਿੰਦਾ ਹੈ ਕਿ)। । [14](ਰਾਤ ਦੇ ਭੋਜਨ ਨੂੰ) ਸਰੀਰ ਦਾ ਮੁਟਾਪਾ ਜਣਾ ਦਿੰਦਾ ਹੈ। ਭਾਵ ਕਿ ਕਿਸੇ ਦਾ ਮਟਾਪਾ ਚਾਹੇ ਉਹ ਦਿਨੇ ਭੋਜਨ ਨਾ ਖਾਵੇ ਜਣਾ ਦੇਂਦਾ ਹੈ ਕਿ ਏਹ ਰਾਤ ਨੂੰ ਖਾਂਦਾ ਹੈ, ਮੁਟਾਪੇ ਰੂਪੀ 'ਕਾਰਜ' ਨੇ ਰਾਤ ਨੂੰ ਖਾਣਾ ਰੂਪੀ 'ਕਾਰਨ' ਨਿਸ਼ਚੇ ਕਰ ਦਿੱਤਾ। [15]ਤਿਸ ਪ੍ਰਕਾਰ ਆਤਮਾ ਦੇ ਵਿਸ਼ੇ ਵਿਚਾਰ ਕਰੋ ਕਿ ਜਿਸ ਆਤਮਾ ਕਰਕੇ ਜਾਗ੍ਰਤ ਆਦਿ ਸਾਰੇ ਪਦਾਰਥ ਅਤੇ ਸੁਖੁਪਤੀ ਦੇ ਅਭਾਵ ਆਦਿ ਜਾਣੇ ਜਾਂਦੇ ਹਨ ਓਹ ਆਤਮਾ ਕਰਕੇ ਹੀ ਸਿੱਧ ਹੁੰਦੇ ਹਨ।

*ਪਾ:–ਲਖਤਿੰਦ੍ਰੈ, ਲਖੀਅਤਇੰਦ੍ਰ।

करि ਹੈ ਨ ਆਤਮਾ ਪਰੈ। ਆਦਿ ਅਭਾਵ ਸਿੱਧ ਕਿਮ ਕਰੈ[1] ? ॥ ੩੦ ॥ ਕਾਰਜ ਜਿਸ ਕੋ ਜਗਤ ਪ੍ਰਤੱਛ[2]। 'ਅਰਥਾਪਤਿ' ਵਿਖੈ ਇਮ ਲੱਛ[3]। [ਪ. ਅਈਤੇਜਕ ਪ੍ਰਮਾਣ*:–] ਕਹਜੋ ਕਿਸੀ ਨੇ ਇਸ ਤਰੁ ਵਿਖੈ। –ਯੱਖਸ ਬਸਤਿ ਹੈ, ਕਿਸ ਨਹਿੰ ਪਿਖੈ–॥ ੩੧ ॥ ਜਾਨਜੋਂ ਜਾਇ ਨ ਕਿਧ ਅਨੁਮਾਨ[4]। ਨਹਿੰ ਕਿਹ ਸ਼ਾਸਤ੍ਰਹਿ ਕੀਨ ਬਖਾਨ। ਪਰੰਪਰਾ ਸੁਨਿਬੇ ਮਹਿੰ ਆਵੈ। 'ਅਈਤੇਜਕ ਪਰਮਾਣ' ਕਹਾਵੈ ॥ ੩੨ ॥ ਤਿਮ ਆਤਮ ਇਹ ਕਹੈਂ ਸਨਾਤਨ। ਪਰੰਪਰਾ ਸਭਿ ਕਥੈਂ ਪੁਰਾਤਨ। ਸੱਤਿ ਪਰਾਤਮ ਈਸ਼ੁਰ ਜੋਇ। ਸਭਿ ਕੋ ਅਹੈ ਆਤਮਾ ਸੋਇ॥੩੩॥[ਫ਼. ਪ੍ਰਤੱਖਸ:–] ਅਬਿ ਪ੍ਰਤੱਖਸ ਸੁਨਿ ਨੀਕੇ ਉਰ ਧਰਿ:- [5]ਅੰਤਹਕਰਣ ਕੀ ਬ੍ਰਿੱਤਿ ਨਿਕਲ ਕਰਿ। ਇੰਦ੍ਰਯ ਦੁਆਰਾ ਵਹਿਰ ਪ੍ਰਕਾਸ਼ੈ। ਸਾਥ ਪਦਾਰਥ ਮਿਲਿ ਕਰਿ ਭਾਸੈ ॥ ੩੪ ॥ ਸਤਿ ਚਿਤ ਆਨੰਦ ਬਿਖੈ ਪ੍ਰਤੱਛ[6]। [7]ਅਸਤਿ ਭਾਂਤਿ ਪ੍ਰਿਯ ਆਤਮ ਲੱਛ। ਇਹ ਤੀਨਹੁੰ ਜਿਤ ਕਿਤ ਦ੍ਰਿਸ਼ਟਾਵੈਂ[8]। ਇਨ ਬਿਹੀਨ ਕਿਛੁ ਕਿਤ ਨ ਜਨਾਵੈਂ[9] ॥ ੩੫ ॥ [10]ਅਸਤੀ ਹੈ ਸੁ ਪਦਾਰਥ ਸਾਰੁ। ਚਿਤ ਭਾਂਤੀ ਪ੍ਰਕਾਸ਼ ਉਬਾਚ। ਪਾਇ ਪਦਾਰਥ ਪ੍ਰਿਯ ਆਨੰਦ। ਇਮ ਤੀਨਹੁੰ ਸਭਿ ਮਹਿੰ ਥਰਤੈਂਦ[11] ॥ ੩੬॥[ਤਿੰਨ ਭੇਦ:–][12]ਨਿਰਾਵੈਵ ਬ੍ਰਹਮ ਭਲੇ ਪਛਾਨੈ। ਤੀਨੋਂ ਭੇਦ ਤਿਸੀ ਤੇ

---

[1]ਜੇ (ਸੁਖੋਪਤੀ ਤੇ ਅਭਾਵ ਆਦਿਕ ਤੋਂ ਪਹਿ ਆਤਮਾ ਨਾ ਹੋਵੇ ਤਾਂ ਅਭਾਵ ਆਦਿ ਨੂੰ ਸਿੱਧ ਕਿਵੇਂ ਕਰੇ। [2]ਜਿਸ (ਆਤਮਾ ਦ) ਕਾਰਜ ਜਗਤ ਪ੍ਰਤੱਖ ਹੈ। [3]ਅਰਥਾਪਤਿ ਵਿਚ ਇਹ ਲੱਛਣ ਹੈ। [ਅਰਥਾਪੱਤਿ=ਭਾਵ ਜਿੱਥੇ ਕਾਰਜ ਤੋਂ ਕਾਰਣ ਜਾਣਿਆਂ ਜਾਏ]। [4]ਨਾ (ਪ੍ਰਤੱਖ) ਜਾਣਿਆਂ ਜਾਂਦਾ ਹੈ ਨਾ ਅਨੁਮਾਨ ਹੋ ਸਕਦਾ ਹੈ। [5]ਜਦੋਂ ਅੰਤਹਕਰਣ ਦੀ ਬ੍ਰਿਤੀ ਇੰਦ੍ਰੀਆਂ ਦ੍ਵਾਰਾ ਨਿਕਲ ਕੇ ਬਾਹਰ ਗਈ (ਤਦੋਂ ਭੀ ਚੇਤਨ ਨੇ ਉਸ ਨੂੰ) ਪ੍ਰਕਾਸ਼ਿਆ, (ਜਦ) ਪਦਾਰਥਾਂ ਨਾਲ ਮਿਲੀ (ਤਦ ਵੀ ਉਹ ਚੇਤਨ ਹੀ) ਪ੍ਰਕਾਸ਼ਦਾ ਹੈ, (ਐਉਂ) ਸਤ, ਚਿਤ, ਆਨੰਦ ਪ੍ਰਤੱਖ (ਪ੍ਰਮਾਣ ਦਾ) ਵਿਸ਼ੈ ਸਿੱਧ ਹੋ ਗਿਆ। [6]ਅਸਤੀ, ਭਾਂਤੀ, ਪ੍ਰੇਯ ਆਤਮਾਂ ਦੇ ਲੱਛਣ ਹਨ ਇਹ ਤਿੰਨੇ ਹੀ ਜਿੱਥੇ ਕਿਤੇ (ਦੇਖੇ ਪਏ) ਦਿੱਸਦੇ ਹਨ। [7]ਇਨ੍ਹਾਂ ਬਿਨਾਂ ਕਿਤੇ ਕੁਛ ਨਹੀਂ। [8]ਅਸਤੀ ਭਾਂਤੀ ਪ੍ਰੇਯ ਤੇ ਸਤ ਚਿਤ ਆਨੰਦ ਨੂੰ ਇਕ ਰੂਪ ਕਰਕੇ ਦੱਸਦੇ ਹਨ, ਅਸਤੀ ਤੇ ਸੱਤ ਦੁਹਾਂ ਦਾ ਪਦ ਅਰਥ ਹੈ 'ਸਤਜ', ਚਿਤ ਤੇ ਭਾਂਤੀ ਦਾ ਭਾਵ ਹੈ 'ਪ੍ਰਕਾਸ਼', ਆਨੰਦ ਤੇ ਪ੍ਰਿਯ ਇਕੋ ਹਨ ਕਿਉਂਕਿ ਪ੍ਰਿਯ ਵਸਤੂ ਪਾਕੇ ਆਨੰਦ ਹੁੰਦਾ ਹੈ ਐਉਂ ਤਿੰਨੇ ਸਭ ਵਿਚ ਵਰਤ ਰਹੇ ਹਨ। [9]ਬ੍ਰਹਮ ਨੂੰ ਅਵੈਵ (=ਅੰਗ) ਰਹਿਤ ਵੈਸੀ ਤਰ੍ਹਾਂ ਪਛਾਣੇ, ਇਸੀ ਕਰਕੇ ਕਿ ਤਿੰਨੇ ਭੇਦ ਉਸ ਵਿਚ ਨਹੀਂ ਹਨ, ਭਾਵ ਸੁਗਤਿ, ਸਜਾਤੀ, ਵਿਜਾਤੀ ਤਿੰਨਾਂ ਭੇਦਾਂ ਤੋਂ ਰਹਿਤ ਹੈ।

*ਸ਼ੁਧ ਪਾਠ ਚਾਹੀਏ 'ਐਤਿਹਜ ਪ੍ਰਮਾਣ'।

ਹਾਨੈ।ਇਕ ਤਰੁ ਤੇ ਜਿਮ ਹੈ ਤਰੁ ਆਨ[1]।ਭੇਦ'ਸਜਾਤੀ'ਲੀਜੈ ਜਾਨ॥੩੭॥
ਇਕ ਬ੍ਰਹਮ ਤੇ ਦੂਸਰ ਬ੍ਰਹਮ ਨਾਂਹੀ। ਭੇਦ ਸਜਾਤੀ ਤੇਂ ਹੁਇ ਕਾਂਹੀ[2]।
ਇਕ ਤਰੁ ਪਾਥਰ ਦੂਸਰ ਲਹਯੋ[3]। ਭੇਦ 'ਵਿਜਾਤੀ' ਹੈ ਇਮ ਕਹਯੋ[4]॥
੩੮॥ ਬ੍ਰਹਮ ਤੇ ਅਪਰ ਨਹੀਂ ਤਿਸ ਪਾਸ। ਯਾਂਤੇ ਭੇਦ ਬਿਜਾਤੀ ਨਾਸ਼।
ਤਰੁ ਕੇ ਹੈਂ ਸਕੰਧ ਅਰੁ ਸ਼ਾਖਾ। ਭੇਦ 'ਸੁਗਤਿ' ਦਲ ਆਦਿਕ ਭਾਖਾ[5]॥
੩੯॥ ਇਹ ਭੀ ਭੇਦ ਨਹੀਂ ਬ੍ਰਹਮ ਮਾਂਹੀ। [6]ਲਖਯੋ ਅਭੇਦ ਆਤਮਾ ਜਾਂਹੀ।
ਇਕ ਅਖੰਡ ਸਚਿਦਾਨੰਦ ਰੂਪ। ਬੁਧਿ ਸੂਖਮ ਤੇ ਲਖਯੋ ਅਨੂਪ[6]॥ ੪੦॥
[7]ਮਿਲਯੋ ਅਨੰਦ ਬ੍ਰਿੱਤਿ ਮਹਿ ਸੋਈ। ਜਨਮ ਮਰਨ ਕੋ ਸੰਕਟ ਖੋਈ'।
[8]ਖਸ਼ਟ ਪ੍ਰਮਾਣਨਿ ਕਰ ਜਿਸ ਆਪਤਿ। ਭਈ ਆਤਮਾ ਕੀ ਸੁਧਿ ਪ੍ਰਾਪਤਿ ॥੪੧॥ ਤਿਸੈ ਅਵਿੱਦਯਾ ਉਪਜੈ ਨਾਂਹਿ। ਨਾਸ਼ ਭਈ ਤੇ ਨਹਿੰ ਉਪਜਾਹਿ[9]। ਅਜਾ ਅਵਿੱਦਯਾ ਤਾਂਤੇ ਨਾਇ[9]। ਬਿਨਸੀ ਜਨਮ ਨਹੀਂ ਪੁਨ ਪਾਇ[10]॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ 'ਗਿਆਨ ਨਿਰਨੈ' ਪ੍ਰਸੰਗ ਬਰਨਨੰ ਨਾਮ ਅਠਤਾਲੀਸਮੋ ਅੰਸੂ ॥੪੮॥

---

[1]ਜਿਵੇਂ ਇਕ ਬ੍ਰਿੱਛ ਦੂਸਰੇ ਬ੍ਰਿੱਛ ਤੋਂ ਵੱਖਰਾ ਹੈ। [2]ਕਿੱਥੇ ਹੈ ਭਾਵ ਨਹੀਂ ਹੈ। [3]ਇਕ ਬ੍ਰਿੱਛ ਹੈ ਇਕ ਪੱਥਰ ਹੈ। [4]ਇਹ ਵਿਜਾਤੀ ਭੇਦ ਕਿਹਾ ਹੈ। [5](ਜਿਵੇਂ) ਬ੍ਰਿੱਛ ਦੇ ਡਾਲ ਤੇ ਟਾਹਣੀਆਂ ਤੇ ਪੱਤੇ ਆਦਿਕ ਹੈਨ ਇਸ ਨੂੰ ਸੁਗਤਿ ਭੇਦ ਕਿਹਾ ਹੈ। [ਸੁਗਤ=ਅਪਣੇ ਵਿਚ ਪ੍ਰਾਪਤਿ]। [6]ਜਿਸ (ਪੁਰਖ) ਨੇ ਉਸ ਬ੍ਰਹਮ ਨੂੰ (ਅਪਣੇ) ਆਤਮਾ ਨਾਲ ਅਭੇਦ ਜਾਣਿਆਂ ਹੈ, (ਕਿ ਆਤਮਾ) ਇਕ ਹੈ, ਅਖੰਡ ਹੈ, ਸਚਦਾਨੰਦ ਰੂਪ ਹੈ (ਉਸ ਨੇ ਇਹ ਗਲ) ਸੂਖਮ ਬੁੱਧੀ ਕਰਕੇ ਲਖੀ ਹੈ, ਜੈਸੇ ਕਠ ਉਪਨਿਖਦ ਵਿਚ ਕਿਹਾ ਹੈ:—

"ਏਖ ਸਰ੍ਵੇਸ਼ੁ ਭੂਤੇਸ਼ੁ ਗੂਢੋ੭੭ ਤ੍ਮਾ ਨ ਪ੍ਰਕਾਸ਼ਤੇ। ਦ੍ਰਿਸ਼੍ਯਤੇ ਤ੍ਵਗ੍ਰਯਾ ਬੁਦ੍ਧ੍ਯਾ ਸੂਕ੍ਸ਼੍ਮਯਾ ਤ੍ਵਗ੍ਰਯਾ ਸੂਕ੍ਸ਼੍ਮਦਰ੍ਸ਼ਿਭਿਃ ॥"

ਅਰਥਾਤ—ਇਹ ਆਤਮਾ ਸਭ ਭੂਤਾਂ ਵਿਚ ਛਿਪਿਆ ਹੋਇਆ ਹੈ, ਬਾਹਰ ਨਹੀਂ ਪ੍ਰਕਾਸ਼ਦਾ ਕਿੰਤੂ ਤੀਕਸ਼ਨ ਅਤ ਸੂਖਮ ਬੁੱਧਿ ਨਾਲ ਉਹਨਾਂ ਲੋਗਾਂ ਨੂੰ ਦਿੱਸਦਾ ਹੈ ਜੋ ਸੂਖਮ ਦਰਸ਼ੀ ਹਨ। [ਕਠ ਉਪਨਿਖਦ —ਧਿਆ ੧ ਵਲੀ ੩ ਅੰਕ ੧੨]। [7]ਉਹ ਆਨੰਦ ਰੂਪ ਆਤਮਾ ਬ੍ਰਿਤੀ ਵਿਚ ਮਿਲਿਆ ਹੋਇਆ ਜਨਮ ਮਰਨ ਦੇ ਸੰਕਟ ਖੋਏਗਾ। [8]ਛੇ ਪ੍ਰਮਾਣਾਂ ਦੀ ਪ੍ਰਾਪਤੀ ਕਰਕੇ ਜਿਸ ਨੂੰ ਆਤਮਾ ਦੀ ਸੁਧਿ ਪ੍ਰਾਪਤੀ ਹੋਈ ਹੈ ਉਸ ਨੂੰ ਅਵਿਦਯਾ ਉਪਜਦੀ ਨਹੀਂ, ਜੇ ਨਾਸ਼ ਹੋ ਗਈ ਹੈ ਉਹ ਫੇਰ ਨਹੀਂ ਉਪਜਦੀ। (ਅ) (ਆਪਤਿ=) ਆਪਤ ਵਕਤਾ (ਬ੍ਰਹਮ ਗਿਆਨੀ) ਤੋਂ ਛੇ ਪ੍ਰਮਾਣਾਂ ਕਰਕੇ ਜਿਸ ਨੂੰ ਆਤਮਾ ਦੀ ਸੱਧ ਪ੍ਰਾਪਤ ਹੋਈ ਹੈ"...। [9]ਅ+ਜਾ' ਨਾਮ ਹੈ ਤਾਂਤੇ ਅਵਿੱਦਯਾ ਦਾ [ਅ+ਜਾ=ਜੋ ਨਾਸ਼ਟ ਹੋਕੇ ਫੇਰ ਨਾ ਜੰਮੇ]। [10](ਤਾਂਤੇ ਅਜਾ ਅਵਿਦਯਾ ਜਿਸ ਦਾ ਨਾਮ ਹੈ ਉਹ) ਬਿਨਸੀ ਹੋਈ ਮੁੜ ਨਹੀਂ ਪੈਦਾ ਹੁੰਦੀ।

੪੯. [ਬ੍ਰਹਮ ਗਿਆਨ ਉਪਦੇਸ਼]।

ਦੋਹਰਾ ॥ 'ਬਿਸ਼ੈ ਪ੍ਰਮਾਣਨਿ ਕੋ ਭਯੋ ਕਹਜੋ ਅਬਿਸ਼ੈ ਸਰੂਪ[੧]'। ਇਹ ਸੈਸੈ ਬੂਝਨਿ ਕਰਜੋ[੨] ਸੁਨਿ ਕੈ ਗਾਧ ਅਨੂਪ ॥ ੧ ॥ ਚੌਪਈ ॥ ਸ਼ੰਕਾ ਕਰੀ ਖਾਲਸੈ ਜਬੈ ॥ ਦਯਾ ਸਿੰਘ ਬੋਲਜੋ ਸ਼ੁਭ ਤਬੈ । 'ਵਿਧਿ-ਮੁਖ ਸਿਖ ਜਨਾਇਏ ਹੇਤ । ਕਹਜੋ ਬ੍ਰਹਮ ਕੋ ਬਿਸ਼ੈ ਸੰਕੇਤ[੩]॥੨॥[੪]ਨੇਤਿ ਨੇਤਿ ਕਰਿ ਨਿਖਿਧ ਪਛਾਨ। ਤੌ ਪ੍ਰਮਾਨ ਕੋ ਬਿਸ਼ਧ ਨ ਜਾਨ[੫] । ਜਿਮ ਨਹਿੰ ਬਿਸ਼ੈ ਸੁਨਹੁ ਦੇ ਸ਼ੈਨਃ—ਅਗਮ ਅਗੋਚਰ ਕਹੀਐ ਤੈਨ[੬] ॥ ੩ ॥ ਇੰਦ੍ਰੀ ਤੇ ਪ੍ਰਤੱਛ ਨਹਿੰ ਸੋਇ । ਪ੍ਰਤੱਛ ਪ੍ਰਮਾਨ ਅਬਿਸ਼ਧੈ ਹੋਇ[੭] । ਚਿੰਨ੍ਹ ਬ੍ਰਹਮ ਕੋ ਕੋਇ ਨ ਅਹੈ। ਜਥਾ ਧੂਮ ਤੇ ਪਾਵਕ ਲਹੈਂ ॥੪॥ ਨਹਿੰ ਅਨੁਮਾਨ ਬਿਸ਼ੈ[੮] ਇਮ ਜਾਨਿ।ਅੱਦ੍ਵੈ ਏਕ ਆਤਮਾ ਮਾਨਿ । ਚੇਤਨ ਸਮ ਚੇਤਨ ਨਹਿੰ ਕੋਇ[੯] । ਬਿਸ਼ੈ 'ਉਪਮਾਨ' ਨ ਯਾਂਤੇ ਹੋਇ[੧੦] ॥ ੫ ॥ ਕਾਰਣ ਕਾਰਜ ਭੇਦ ਨ ਅਹੈਂ[੧੧] । 'ਅਰਥਾਪੱਤਿ' ਬਿਸ਼ੈ ਨਹਿੰ ਲਹੈ[੧੨] । ਮਨ ਬਾਨੀ ਕੋ ਬਿਸ਼ੈ ਨ ਜੋਇ[੧੩] । ਸ਼ਬਦ 'ਅਈਤੈਜਕ' ਬਿਸ਼ੈ ਨ ਹੋਇ[੧੪] ॥੬॥ ਦੇਸ਼ ਕਾਲ ਨਹਿੰ ਵਸਤੁ ਪ੍ਰਛਿੰਨ[੧੫] । ਏਕ ਆਤਮਾ ਅਨੰਦ* ਅਭਿੰਨ । ਦੇਸ਼ ਨਹੀਂ ਐਸੋ ਕਿਤ ਲਹੋ। ਚੇਤਨ ਬ੍ਰਹਮ ਨਹੀਂ ਜਹ, ਕਹੋ[੧੫] ॥੭॥ ਸਕਲ ਦੇਸ਼ ਮਹਿੰ ਪੂਰਨ ਪਿਖੀਏ। ਦੇਸ਼ ਪ੍ਰਛੇਦ ਨ ਯਾਂਤੇ ਲਖੀਏ। ਭੂਤ ਭਵਿੱਖਤ ਅਰੁ ਵ੍ਰਤਮਾਨ । ਬ੍ਰਹਮ ਆਤਮਾ ਏਕ ਸਮਾਨ ॥ ੮ ॥ ਵਾਧ ਨ ਘਾਟ, ਜਨਮ ਨਹਿੰ ਨਾਸ਼। ਇਕਰਸ ਸਦਾ ਰਹਜੋ ਸੁ ਪ੍ਰਕਾਸ਼ । ਯਾਂਤੇ ਕਾਲ ਪ੍ਰਛੇਦ ਨ ਕੋਇ[੧੬] । ਅੱਕ੍ਰੈ, ਅਚਲ ਕੂਟ ਸਮ[੧੭] ਸੋਇ ॥ ੯ ॥

---

[੧](ਬ੍ਰਹਮਾਤਮਾ ਦੇ) ਸਰੂਪ ਨੂੰ (ਤੁਸਾਂ ਪਿੱਛੇ ਪ੍ਰਮਾਣਾਂ ਦੇ) ਅਵਿਸ਼ਯ ਕਿਹਾ ਹੈ (ਤੇ ਹੁਣ ਜੋ ਕੁਝ ਤੁਸਾਂ ਕਿਹਾ ਹੈ ਉਸ ਨਾਲ ਉਹ) ਪ੍ਰਮਾਣਾਂ ਦਾ ਵਿਸ਼ਯ ਹੋ ਗਿਆ । [੨](ਖਾਲਸੇ ਨੇ) ਪੁੱਛਿਆ । [੩]ਵਿਧੀ ਪੱਖ ਦੁਆਰਾ ਸਿੱਖ ਨੂੰ ਜਨਾਵਣ ਵਾਸਤੇ (ਪ੍ਰਮਾਣਾਂ ਦਾ) ਸੰਕੇਤ ਕਰਕੇ ਬ੍ਰਹਮ ਨੂੰ (ਉਹਨਾਂ ਦਾ) ਵਿਸ਼ਯ ਕਿਹਾ ਹੈ । [੪]ਨਿਖੇਧੀ ਪੱਖ ਦੁਆਰਾ ਨੇਤੀ ਨੇਤੀ ਕਰਕੇ ਜੇ ਪਛਾਣ ਕਰਾਈਏ ਤਾਂ (ਬ੍ਰਹਮਾਤਮਾ ਨੂੰ) ਪ੍ਰਮਾਣਾਂ ਦਾ ਵਿਸ਼ਯ ਨਾ ਜਾਣੋ । [੫]ਤਿਸ (ਬ੍ਰਹਮ) ਨੂੰ । [੬]ਇਸ ਕਰਕੇ ਪ੍ਰਤੱਛ ਪ੍ਰਮਾਨ ਦਾ ਅਵਿਸ਼ਯ ਹੋ ਗਿਆ । [੭]'ਅਨੁਮਾਨ' (ਪ੍ਰਮਾਣ) ਦਾ ਵਿਸ਼ਯ ਨਹੀਂ ਹੈ । [੮]ਉਸ ਚੇਤਨ ਦੇ ਤੁੱਲ ਕੋਈ ਹੋਰ ਚੇਤਨ ਨਹੀਂ ਹੈ । [੯]ਇਸ ਕਰਕੇ 'ਉਪਮਾਨ' ਦਾ ਵਿਸ਼ਾ ਨਹੀਂ ਹੈ । [੧੦]ਉਸ ਬ੍ਰਹਮ ਵਿਚ ਕਾਰਣ ਕਾਰਜ (ਆਦਿ) ਭੇਦ ਨਹੀਂ ਹਨ । [੧੧]ਇਸ ਕਰਕੇ 'ਅਰਥਾ ਪਤਿ' ਦਾ ਵਿਸ਼ਾ ਨਹੀਂ ਹੈ । [੧੨]ਜਾਣ ਲਓ (ਬ੍ਰਹਮ) ਮਨ ਬਾਣੀ ਦਾ ਵਿਸ਼ਯ ਨਹੀਂ । [੧੩]ਸ਼ਬਦ ਤੇ ਐਤਿਹ੍ਯ ਪ੍ਰਮਾਣ ਦਾ ਉਹ ਵਿਸ਼ਯ ਨਹੀਂ ਹੋ ਸਕਦਾ। [੧੪]ਦੇਸ਼ ਕਾਲ ਵਸਤੂ ਤੇ ਉਹ ਪ੍ਰਛੇਦ ਨਹੀਂ ਹੁੰਦਾ । [੧੫]ਐਸਾ ਦੇਸ਼ ਕਿਤੇ ਨਹੀਂ ਦਿੱਸਦਾ ਜਿੱਥੇ ਕਿਤੇ ਕਿ ਚੇਤਨ ਬ੍ਰਹਮ ਨਹੀਂ ਹੋਵੇ।(ਅ) ਕਹੋ=ਦੱਸੋ। [੧੬]ਤਾਂਤੇ ਕਾਲ ਕਰਕੇ ਪ੍ਰਛੇਦਨ ਨਹੀਂ ਹੁੰਦਾ । [੧੭]ਪਰਬਤ ਵਾਂਙ ਅਚੱਲ ।*ਪਾਃ—ਆਤਮਾ ਨੰਦ ।

ਸਰਬ ਆਤਮਾ ਸਭਿ ਮਹਿ ਬਾਸਾ। ਸਰਬਾਧਾਰ ਸਮਸਤਿ ਪ੍ਰਕਾਸ਼ਾ। ਯਾਂਤੇ ਵਸਤੁ ਪ੍ਰਛੇਦ ਨ ਕੋਈ[1]। ਤੀਨਹੁੰ ਤੇ ਪਰਛਿੰਨ ਨ ਹੋਈ[2]॥੧੦॥ ਦੋਹਰਾ ॥ ਆਸ਼੍ਰੈ ਵਿਖੈ ਅੱਗਯਾਨ ਕੋ ਹੋਤਿ ਬ੍ਰਹਮ ਹੀ ਏਕ[3]। ਸੁਨੀਅਹਿ ਜੁਤਿ ਦ੍ਰਿਸ਼ਟਾਂਤ ਕੇ, ਕੀਜੈ ਬਹੁਰ ਬਿਬੇਕ ॥ ੧੧ ॥ ਚੌਪਈ॥ ਜਿਮ ਕੋਸ਼ਟ ਕੇ ਬੀਚ[4] ਅੰਧੇਰਾ। ਛਾਦਨ ਕੀਨਸ ਪਰੈ ਨ ਹੇਰਾ[5]। [6]ਕੋਸ਼ਠ ਕਰਨੋ ਵਿਖੈ ਤਮ ਹੋਇ।ਦਿਖਿਬੇ ਮਹਿ ਨਹਿ ਆਵਤਿ ਸੋਇ[6] ॥੧੨॥ ਅਰੁ ਕੋਸ਼ਟ ਹੀ ਆਸ਼੍ਰੈ ਤਮ ਕੋ[7]।ਇਮ ਹੀ ਜਾਨੋ ਰੂਪ ਬ੍ਰਹਮ ਕੋ।ਤਿਸ ਤੇ ਹੀ ਉਪਜਨੋ ਅੱਗਯਾਨ। ਯਾਂਤੇ ਅਹੈ ਆਸਰੋ ਜਾਨ[8] ॥੧੩॥ ਬ੍ਰਹਮ ਕੋ ਲਖਨ ਦੇਤਿ ਨਹਿੰ ਸੋਇ[9]। ਯਾਂਤੇ ਬਿਸ਼ੈ ਬ੍ਰਹਮ ਹੀ ਹੋਇ। ਦੈ ਸ਼ਕਤੀ ਧਾਰਤਿ ਅੱਗਯਾਨ। ਇਕ ਆਵਰਨ, ਵਿਖੇਪੈ ਆਨ[10] ॥ ੧੪ ॥ [ਆਵਰਨ ਸ਼ਕਤੀ:-][11] ਬ੍ਰਹਮ ਕਰਨੋ ਆਛਾਦਨ ਜਾਂਹਿ। ਜਿਸ ਤੇ ਜਾਨ ਸਕਹਿ ਕਿਮ ਨਾਂਹਿ[11]।ਇਹ ਆਵਰਨ ਸ਼ਕਤਿ ਦ੍ਰਿੜ ਅਹੈ। ਜਿਸ ਕੇ ਭਏ ਜੀਵ ਜਗ ਬਹੈ[12]॥੧੫ ॥ [ਵਿਖੇਪ ਸ਼ਕਤੀ:-][13]ਪੁਨ ਨਾਨੱਤ੍ਰ ਦਿਖਾਵਨ ਕਰੈ। ਗਜ, ਬਾਜੀ, ਬਨ, ਗਨ ਤਰੁ ਹਰੈ[13]।ਸ਼ਕਤਿ ਵਿਖੇਪ ਇਹੀ ਤਿਸ ਮਾਂਹਿ। ਏਕ ਰੂਪ ਕਿਮ ਜਾਨਤਿ ਨਾਂਹਿ॥ ੧੬ ॥ ਸ਼੍ਰਵਣ, ਮਨਨ, ਨਿੱਧਯਾਸਨ ਦ੍ਵਾਰਾ। ਜਬਿ ਹੋਇਓ ਸੱਖਯਾਤ ਉਦਾਰਾ। ਤ੍ਰੈ ਗੁਣ ਤੀਨ ਅਵਸਥਾ ਛੋਰਿ। ਥਿਰੀ ਬ੍ਰਿੱਤਿ ਚਲਿ ਤੁਰੀਆ ਓਰ[14] ॥੧੭॥ ਅਨੰਦਾਤਮ ਮਹਿ ਥਿਰਤਾ ਭਈ।ਜਿਤਕਿਤ ਏਕ ਰੂਪ ਹ੍ਵੈ ਗਈ।ਦੋਨਹੁੰ ਸ਼ਕਤਿ ਸਹਿਤ ਅੱਗਯਾਨ[15]। ਗੁਰੁ ਬਾਕ ਤੇ ਕੀਯਸਿ ਹਾਨ ॥੧੮॥ਜੀਵ ਈਸ਼ ਨਦਿ ਵਾਹਾ ਰੂਪ। ਪਰੇ ਬੀਚ ਭੇ ਸਮੁੰਦ੍ਰ ਅਨੂਪ।

---

[1]ਭਾਂਤੇ ਵਸਤੂ ਕਰਕੇ ਪ੍ਰਛੇਦਨ ਨਹੀਂ ਹੁੰਦਾ। [2]ਭਾਵ ਦੇਸ਼ ਕਾਲ ਵਸਤੂ ਦੇ ਛੇਦ ਤੋਂ ਰਹਿਤ ਹੈ। [ਪ੍ਰ:, ਪ੍ਰਛੂ=ਢੱਕਿਆ ਹੋਯਾ]। [3]ਅਦ੍ਵਤੀ ਬ੍ਰਹਮ ਹੀ ਅੱਗਯਾਨ ਦਾ ਆਸ਼੍ਰਯ ਅਰ ਵਿਸ਼ਯ ਹੈ। [4]ਕੋਠੇ ਵਿਚ। [5]ਕੋਠੇ ਨੂੰ ਤਮ ਨੇ ਛਾਦਨ ਕੀਤਾ ਹੋਯਾ ਹੈ ਤੇ ਕੋਠਾ ਹੀ ਨਹੀਂ ਦਿੱਸਦਾ। [6]ਕੋਠੇ ਨੂੰ ਹਨੇਰੇ ਨੇ ਵਿਸ਼ਯ ਕੀਤਾ ਹੈ(ਭਾਵ ਕੋਠੇ ਦੇ ਹਨੇਰੇ ਵਿਚ ਖੜੋਤਿਆਂ)ਕੋਠਾ ਨਜ਼ਰ ਨਹੀਂ ਆਉਂਦਾ। [7]ਤੇ ਕੋਠਾ ਹੀ ਹਨੇਰੇ ਦਾ ਆਸਰਾ ਹੈ। [8]ਭਾਵ ਅੱਗਯਾਨ ਦਾ ਆਸਰਾ ਬ੍ਰਹਮ ਹੈ। [9]ਉਹੀ (ਅੱਗਯਾਨ) ਬ੍ਰਹਮ ਨੂੰ ਨਹੀਂ ਲਖਣ ਦੇਂਦਾ। [10]ਦੂਜੀ ਵਿਖੇਪ ਹੈ। [11]ਜਿਸ (ਸ਼ਕਤੀ) ਨੇ ਬ੍ਰਹਮ ਨੂੰ ਆਛਾਦਨ ਕੀਤਾ ਹੈ, ਜਿਸ ਕਰਕੇ ਬ੍ਰਹਮ ਨੂੰ ਜਾਣ ਨਹੀਂ ਸਕੀਦਾ ਕਿਸੇ ਤਰ੍ਹਾਂ ਭੀ। [12]ਜਿਸ ਆਵਰਨ ਦੇ ਹੋਇਆਂ ਜੀਵ ਜਗਤ ਵਿਚ ਰੁੜ੍ਹਿਆ ਜਾਂਦਾ ਹੈ। [13](ਦਿਕ ਦੀ ਥਾਂ ਤੇ) ਬਹੁਤਾਯਤ ਦਿਖਾਉਂਦਾ ਹੈ ਭਾਵ, ਹਾਥੀ, ਘੋੜੇ, ਬਨ, ਸਾਵੇ ਰੁੱਖ, (ਆਦਿ)। [14]ਤੁਰੀਆ ਵੱਲ ਚੱਲਕੇ ਦ੍ਰਿਸ਼ਟਿਤ ਹੋਈ। [15]ਅਗਯਾਨ ਦੋਹਾਂ ਸ਼ਕਤੀਆਂ ਸਮੇਤ।

ਜਹਿਤੀ ਤੇ ਨ ਏਕਤਾ ਬਨੈ[1]। ਰੰਗ ਘੋਖ ਇਕ ਤਜਿਬੋ ਭਨੈ[2] ॥ ੧੯ ।[3]
ਜੀਵ ਈਸ਼ ਦੋਨਹੁੰ ਪਰਹਰੇ। ਤਬਿ ਇਕਤਾ ਕਹੁ ਕਿਸ ਕੀ ਕਰੈ[4]। ਤਥਾ
ਅਜਹਿਤੀ ਗ੍ਰਹਨ ਕਰਨ ਮੈਂ[5]। ਇਹ ਭੀ ਬਨਹਿ ਨ, ਸੁਨਹੁੰ ਸ਼੍ਰਵਣ ਮੈਂ ॥
੨੦॥ [6]ਜੀਵ ਈਸ਼ ਦੋਨਹੁੰ ਕੋ ਰਾਖੈ। ਔਰ ਗ੍ਰਹਨ ਕਿਹ ਕਰਨ ਭਿਲਾਖੈ[7]।
ਅਰਥ ਨ ਸਿੱਧ ਦੁਹਨਿ ਤੇ[8]ਹੋਵਾ। ਤਬਿ ਸਤਿਗੁਰਨਿ ਤ੍ਰਿਤੀ ਪਖ ਜੋਵਾ ॥
੨੧॥ਲਛਣਾਂ ਦੋਨ ਮਿਲਾਇ ਬਿਚਾਰਾ[9]।'ਭਾਗ ਤਜਾਗ' ਤਿਹ ਨਾਮ ਉਚਾ-
ਰਾ*।ਇਕਤਾ ਕਰਨ ਅਰਥ ਭਾ ਸਿੱਧ[10]। ਸ਼੍ਰੋਤਾ ਸੁਨਹੁੰ ਕਹੌ ਜਿਮ ਬਿੱਧ[11]
॥੨੨॥ [12]ਜੀਵ ਵਾਚਜ ਕਰਿ ਹੈ ਅਲਪੱਗਜ। ਈਸ਼ੁਰ ਵਾਚਜ ਅਹੈ ਸਰ-

[1]ਜਹਿਤੀ (ਲੱਖਣਾ) ਏਕਤਾ ਦਵਾਰਾ ਸਿੱਧ ਨਹੀਂ ਹੁੰਦੀ। [2](ਜਿਵੇਂ ਜਦ) ਕਹੀਏ ਕਿ ਰੰਗਾ ਵਿਚ ਘਰ ਹੈ ਤਾਂ ਇਕ ਛਡਣਾ ਕਿਹਾ ਹੈ। ਭਾਵ, ਜਦ ਕਿਸੇ ਕਿਹਾ ਰੰਗਾ ਵਿਚ ਘਰ ਹੈ ਤਾਂ ਰੰਗਾ ਪਦ ਦਾ ਅਰਥ ਹੈ ਜਲ ਦਾ ਪ੍ਰਵਾਹ, ਉਸ ਵਿਚ ਘਰ ਮੁਮਕਿਨ ਨਹੀਂ, ਤਾਂ ਤੇ ਸਮਝਾਂਗੇ ਕਿ ਘਰ ਗੰਗਾ ਦੇ ਕਿਨਾਰੇ ਹੈ। ਇਸ ਤਰ੍ਹਾਂ 'ਰੰਗਾ' ਪਦ ਛਡਕੇ'ਕਿਨਾਰਾ' ਪਦ ਗ੍ਰਹਣ ਕਰਾਂਗੇ, ਇਸਦਾ ਨਾਮ ਜਹਿਤੀ ਲੱਛਣਾ ਹੈ। [3]ਭਾਵ, ਜਿਵੇਂ ਜਦ ਕਹੀਏ ਕਿ ਜੀਵ ਈਸ਼ੁਰ ਦੋ ਹਨ, ਹੁਣ ਇਨ੍ਹਾਂ ਵਿਚੋਂ ਕੋਈ ਇਕ ਪਦ ਛਡ ਦੇਈਏ ਤਾਂ ਬਾਕੀ ਇਕੋ ਰਹਿ ਗਿਆ ਉਸ ਦੀ ਏਕਤਾ ਕਿਸ ਨਾਲ ਕਰਾਂਗੇ ? [4]ਤਿਵੇਂ ਹੀ 'ਅਜਹਿਤੀ ਲੱਛਣਾ' ਹੈ ਕੁਛ ਹੋਰ ਗ੍ਰਹਨ ਕਰਨ ਵਿਚ (ਅਰਥਾਤ ਜਿੱਥੇ ਕੁਛ ਹੋਰ ਅਰਥ ਬੀ ਗ੍ਰਹਣ ਕਰੀਦਾ ਹੈ)। [5]ਜੀਵ ਈਸ਼ਵਰ ਦੋਹਾਂ ਨੂੰ ਦੱਖਕੇ ਹੋਰ ਕੁਛ ਗ੍ਰਹਿਣ ਕਰਨ ਦੀ ਲੋੜ ਬਾਕੀ ਨਹੀਂ ਰਹਿ ਜਾਂਦੀ ਹੈ। [ਭਾਵ ਜਿਵੇਂ ਕਿਸੇ ਨੇ ਕਿਹਾ ਕਿ ਲਾਲ ਦੌੜਿਆ ਜਾਂਦਾ ਹੈ, ਇਥੇ 'ਘੋੜਾ' ਪਦ ਨਾਲ ਲਾਉਣਾ ਪਏਗਾ ਕਿਉਂਕਿ ਲਾਲ ਰੰਗ ਤਾਂ ਦੌੜਦਾ ਨਹੀਂ, ਲਾਲ ਘੋੜਾ ਦੌੜਦਾ ਹੈ ਇਹ ਅਜਹਿਤੀ ਲੱਛਣਾ ਹੈ, ਜਿੱਥੇ ਵਾਚਜ ਅਰਥ ਨਾਲ ਕੁਛ ਅਧਿਕ ਰਲਾਉਣਾ ਪਵੇ।] [6]ਭਾਵ ਜਹਿਤੀ ਤੇ ਅਜਹਿਤੀ ਦੋਹਾਂ ਤੋਂ ਅਰਥ ਸਿੱਧ ਨਾ ਹੋਇਆ। [7](ਹੁਣ) ਦੋਵੇਂ ਲੱਛਣਾ ਮਿਲਾਕੇ ਵਿਚਾਰ ਕੀਤੀ [8](ਜੀਵ ਈਸ਼ੁਰ ਦੀ,ਏਕਤਾ ਕਰਨ ਦਾ ਅਰਥ ਸਿੱਧ ਹੋਗਿਆ। [9]ਬ੍ਰਹਮਾਨੇ। [10]('ਤੱਤ ਤ੍ਵਮ ਅਸਿ' ਮਹਾਵਾਕ ਵਿਚ ਜੀਵ ਈਸ਼ੁਰ ਦੀ ਏਕਤਾ 'ਭਾਗ ਤਜਾਗ'ਲੱਛਣਾਂ ਦੁਆਰੇ ਦੱਸਣ ਲਗੇ ਹਨ)। [ਸੂਚਨਾ—ਜੋ ਪਦ ਕਹੀਏ ਉਸਨੂੰ ਵਾਚਕ ਕਹਿੰਦੇ ਹਨ,ਜਿਸਨੂੰ ਪਦ ਵਰਣਨ ਕਰੇ ਯਾ ਜੋ ਉਸ ਵਿਚ ਸਿੱਧ ਅਰਥ ਹੈ ਉਸਨੂੰ ਵਾਚਜ ਕਹਿੰਦੇ ਹਨ, ਜੈਸਾ 'ਤੂੰ' ਪਦ ਵਾਚਕ ਹੈ ਤੇ ਇਸ ਦਾ ਅਰਥ 'ਜੀਵ' ਵਾਚਜ ਹੈ]। (ਤੂੰ ਪਦ) ਕਰਕੇ ਵਾਚਜ ਜੀਵ ਅਲਪੱਗ ਹੈ। ਯਾ ਇਉਂ ਕਹੋ ਕਿ 'ਤੂੰ' ਪਦ ਦਾ ਵਾਚਜ ਅਰਥ ਹੈ'ਜੀਵ'ਜੋ ਅਲਪੱਗ ਹੈ। (ਤਤ ਪਦ ਦਾ) ਵਾਚਜ 'ਈਸ਼ੁਰ' ਹੈ, ਉਹ ਸਰਵੱਗਜ ਹੈ। ਜਾਂ ਇਉਂ ਕਹੋ ਕਿ 'ਤੱਤ' ਪਦ ਦਾ ਵਾਚਜਅਰਥ 'ਈਸ਼ੁਰ' ਹੈ ਜੋ ਸਰਬੱਗਜ ਹੈ।(ਜੀਵ ਜੋ ਹੈ ਸੋ ਛੇਊਰਮੀਆਂ ਅਰਥਾਤ ਦੁੱਖਾਂ ਵਾਲਾ ਹੈ ਯਥਾ:—)ਜਨਮ ਮਰਨ ਸ਼ਰੀਰ ਦੀਆਂ, ਭੁਖ ਤ੍ਰੇਹ ਪ੍ਰਾਣਾਂ ਦੀਆਂ, ਤੇ ਹਰਖ ਸੋਗ ਮਨ ਦੀਆਂ ਊਰਮੀਆਂ ਹਨ। ਜੀਵ ਇਨ੍ਹਾਂ ਛਿਆਂ ਮੌਜੂਗਤ ਹੈ। *ਭਾਗਜ ਤਜਾਗ ਨੂੰ ਜਹਤਾਜਹਤਿ ਲੱਛਣਾ ਬੀ ਕਹਿੰਦੇ ਹਨ।

ਬੱਰਸ।ਜਨਮ ਮਰਣ ਉਰਮੀ ਤਨ ਦੋਇ। ਛੁਧਾ ਤ੍ਰਿਖਾ ਪ੍ਰਾਣਨਿ ਕੀ ਹੋਇ ॥੨੩॥ਹਰਖ ਸੋਗ ਮਨ ਕੀ ਪਹਿਚਾਨ।ਇਨ ਖਟ ਸਹਿਤ ਜੀਵ ਕੋ ਮਾਨ[੧]। [੨]ਲੱਛਮੀ੧, ਗ।ਾਨ੨, ਵਿਰਾਗ੩, ਉਦਾਰ੪, । ਜਸ੫, ਐਸ਼੍ਵਰਜ਼੬, ਗੁਣ ਖਸ਼ਟ ਉਚਾਰ ॥੨੪॥ ਜੀਵਨ ਮਹਿੰ ਇਨ ਕੋ ਕਿਤ ਅੰਸ਼। ਈਸ਼ੁਰ ਬਿਖੈ ਖਸ਼ਟ ਸਰਬੰਸ।ਯਾਂਤੇ ਸ੍ਰਿਸ਼ਟਿ ਉਪਾਵਨਿ, ਪਾਰਨਿ। ਨਾਸ਼ਨ ਕਰਨਿ ਈਸ਼ ਤੂੰ ਕਾਰਨ[੨] ॥ ੨੫॥[੩]ਜੀਵ ਪ੍ਰਤੈਂਤ੍ਰ ਦੁਖੀ ਗੁਣ ਹੀਨ।ਕਿਮ ਦੋਇਨਿ ਕੀ ਇਕਤਾ ਲੀਨਿ[੪]। ਵਾਚਜ ਵਿਖੈ ਇਕਤਾ ਨਹਿੰ ਜੋਇ। ਲਖਣਾ ਕਰੇ ਲਖਜ ਮੈਂ ਹੋਇ[੫] ॥੨੬॥ ਦੁਖੀ, ਪ੍ਰਤੈਂਤ੍ਰ , ਅਲਪਤਾ, ਜੀਵ। ਤੀਨੋਂ ਤਜਿ ਪਾਛੈ ਜੋ ਥੀਵ।ਸਰਬਗਤਾ, ਖਟ ਗੁਣ, ਸੁਖ ਈਸ਼।ਤੀਨੋਂ ਤਜਿ ਪਸ਼ਚਾਤਿ ਰਹੀਸ[੬] ॥੨੭॥ [੭]ਸੱਚਿਦਾਨੰਦ ਦੁਹਨਿ ਮਹਿੰ ਰਹਯੋ।ਯਾਂਤੇ ਇਕਤਾ ਦੋਨਹੁੰ ਲਹਯੋ[੮]। ਜਥਾ ਅਗਨਿ ਕੇ ਗੁਨ ਹੈ ਤੀਨ।ਦਾਹਕ[੯],ਉਸ਼ਨ[੧੦],ਪ੍ਰਕਾਸ਼ਕ[੧੧], ਚੀਨ ॥ ੨੮ ॥ ਤਿਸੀ ਅਗਨਿ ਕੇ ਤੀਨਹੁੰ ਰੂਪ। ਬਨ ਦੀ[੧੦]੧,ਦੀਪ[੧੧]੨, ਮਸਾਲ [੧੨]੩ਅਨੂਪ।ਤੈਂ ਗੁਣ ਤੀਨਹੁੰ ਰੂਪ ਮਝਾਰ[੧੩]।ਈਸ਼ਜੀਵਤਿਮ ਬ੍ਰਹਮ ਬਿਚਾਰ[੧੪] ॥ ੨੯ ॥ [੧੫]ਇਕ ਅਕਾਸ਼ ਤੈਂ ਭੇਦ ਬਨਾਏ। 'ਘਟ੧' 'ਮਟ੨', 'ਮਹਾਂਕਾਸ਼੩' ਦ੍ਰਿਸ਼ਟਾਏ[੧੫]।ਛੋਟੋ ਬਡ ਉਪਾਧਿ ਤੇ ਹੋਇ[੧੬]। ਨਾਸ਼ ਉਪਾਧਿ ਏਕ ਹੀ ਸੋਇ[੧੭] ॥ ੩੦ ॥ ਇਮ ਸਾਖ।ਤਕਾਰ ਮੈਂ ਏਕ। ਰਹੈ,

[੧]ਪ੍ਰਯਾਯ ਪਿਛਲੇ ਪੰਨੇ ਦੇ ਅੰਕ ੧੦ ਵਿਚ ਆ ਚੁਕਾ ਹੈ।[੨](ਈਸ਼ੁਰ ਵਿਚ ਛੇ ਗੁਣ ਸੰਪੂਰਨ ਹਨ, ਯਥਾ:—) ਲਛਮੀ, ਗ।ਾਨ, ਵਿਰਾਗ,,ਉਦਾਰਤਾ, ਜਸ ਤੇ ਐਸ਼੍ਵਰਜ; (ਇਹ) ਛੇ ਗੁਣ ਜੋ ਕਹੀਦੇ ਹਨ ਸੋ ਜੀਵਾਂ ਵਿਚ ਕਿਤੇ ਕਿਤੇ ਇਨ੍ਹਾਂ ਦੀ ਅੰਸ਼ (ਮਾਤ੍ਰ) ਹੈ, (ਪਰ) ਈਸ਼੍ਵਰ ਵਿਚ ਛੀਏ ਸੰਪੂਰਨ ਹਨ, ਇਸ ਕਰਕੇ ਸ੍ਰਿਸ਼ਟੀ ਉਪਜਾਵਨ, ਪਾਲਨ, ਨਾਸ਼ ਕਰਨ ਇਨਾਂ ਦਾ ਕਾਰਨ ਈਸ਼੍ਵਰ ਹੈ। [੩]ਜੀਵ ਪਰਾਧੀਨ ਹੈ, ਦੁਖੀ ਹੈ, ਗੁਣ ਹੀਨ ਹੈ. ਇਨ੍ਹਾਂ ਦੋਹਾਂ ਦੀ ਏਕਤਾ ਕਿਵੇਂ ਲਈ ਜਾਵੇ ? [੪](ਉਤ੍ਰ:—) ਵਾਚਜ ਵਿਚ ਏਕਤਾ ਨਹੀਂ ਹੈ, ਲੱਛਣਾ ਕਰਨ ਨਾਲ ਲੱਖਜ ਵਿਚ ਹੋ ਜਾਂਦੀ ਹੈ। [੫]ਭਾਵ, ਜੀਵ ਦੇ ਤ੍ਰੈ ਤੇ ਈਸ਼ ਦੇ ਤ੍ਰੈ ਛਡਕੇ ਜੋ ਬਾਕੀ ਰਹੇ। [੬]ਸਤਿ, ਚਿਤ, ਆਨੰਦ, ਇਹ ਰੂਪ ਦੋਹਾਂ ਦਾ ਬਾਕੀ ਰਿਹਾ। ਇਸ ਕਰਕੇ ਦੋਹਾਂ ਦੀ ਏਕਤਾ ਹੋ ਗਈ। [੭]ਸਾਖ਼ਨਾ। [੮]ਗਰਮੀ। [੯]ਚਾਨਣਾ। [੧੦]ਬਨ ਅਗਨੀ। [੧੧]ਦੀਵਾ। [੧੨]ਮਿਸਾਲ, (ਲੀਰਾਂ ਦੇ ਗੁੱਛੇ ਪਰ ਤੇਲ ਪਾਕੇ ਜੋ ਬਾਲੀਦਾ ਹੈ)। [੧੩]ਤਿੰਨਾਂ ਅਗਨੀਆਂ ਵਿਚ ਤ੍ਰੈਏ ਗੁਣ (ਦਾਹ,ਉਸ਼ਨ,ਪ੍ਰਕਾਸ਼) ਹੈਨ। [੧੪]ਤਿਵੇਂ ਜੀਵ, ਈਸ਼ੁਰ ਤੇ ਬ੍ਰਹਮ (ਵਿਚ ਤ੍ਰੈਏ ਸਾਂਝੇ ਗੁਣ ਸਤ ਚਿਤ ਆਨੰਦ ਸਰੂਪਤਾ ਦੀ ਏਕਤਾ) ਵਿਚਾਰ ਲੈ। [੧੫]ਹੋਰ ਦ੍ਰਿਸ਼ਾਂਤ ਦੇਂਦੇ ਹਨ। ਆਕਾਸ਼ ਦੇ ਤ੍ਰੈ ਭੇਦ ਬਣਦੇ ਹਨ, ਘੜੇ ਵਿਚ ਦਾ, ਮਠ ਵਿਚ ਦਾ ਤੇ ਮਹਾਂ ਅਕਾਸ਼। [੧੬]ਅਕਾਸ਼ ਦਾ ਛੋਟਾ ਵਡਾ ਪਨ (ਭਾਵ ਘੜੇ ਦਾ ਅਕਾਸ਼ ਤੇ ਮੱਠ ਦਾ ਅਕਾਸ਼ ਆਦਿ) (ਘੜੇ ਤੇ ਮਠ ਦੀ) ਉਪਾਧੀ ਕਰਕੇ ਹੋਇਆ ਹੈ। [੧੭]ਜਦ ਉਪਾਧੀਆਂ ਨਾਸ਼ ਹੋਈਆਂ ਤਾਂ ਉਹ ਇਕ ਹੀ ਹੋ ਗਿਆ।

ਨ ਭਾਵਾਭਾਵ ਬਿਬੇਕ[1]। 'ਤਤ੍ਤੁਮਸੀ' 'ਅਹੰਬ੍ਰਹਮਾਸਮਿ'[2]। ਇਕ ਰਸ ਬ੍ਰਿੱਤਿ ਨ ਉਥਤੈ ਭਰਮ[3]॥ ੩੧॥ ਸ਼ੋ੍ਤ੍ਰੀ ਬ੍ਰਹਮ ਨਿਸ਼ਠੀ ਤੇ ਗਯਾਨ[4]। ਪਾਇ ਮਮੋਖੁ ਬੰਧਨ ਹਾਨਾਜੋ ਕਾਚੇ ਗੁਰ ਤੇ ਲਹਿ ਕੋਇਕਿਧੌਂ ਗ੍ਰੰਥ ਪਠਿ ਆਪੇ ਹੋਇ॥ ੩੨॥ ਤਿਨ ਕੀ ਗਤਿ ਸ਼੍ਰੀ ਨਾਨਕ ਕਹੀ। ਅਹੰਬ੍ਰਹਮਾਸਮਿ ਬੋਲੇ ਸਹੀ[5]। ਗਯਾਨਵਾਨ ਕੀ ਬਨੈ ਨ ਰੀਸ। ਹੁਇ ਕੂੜਨਿ ਕੀ ਕੂਰੀ ਠੀਸ*॥ ੩੩॥ ਸ੍ਰੀ ਮੁਖਵਾਕ॥ ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਦੁਚੇਤ॥
ਫੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ॥ ਖੇਤੈ ਅੰਦਰਿ ਫੁਟਿਆ ਕਹ
ਨਾਨਕ ਸਉ ਨਾਹ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਦੁਆਹ॥
ਚੌਪਈ॥ †ਪਢੇ ਗ੍ਰੰਥ ਬਨ ਬੈਠੇ ਗਯਾਨੀ। ਨਾਨਾ ਜੁਗਤਿਨਿ ਕਰਹਿੰ ਬਖਾਨੀ। 'ਅਹੰਬ੍ਰਹਮਾਸਮਿ' ਕਹੈਂ ਸੁਨਾਇ। ਤਨਹੰਤਾ ਨਹਿੰ ਛੁਟੀ

---

[1]ਇਕ ਰਹਿ ਜਾਂਦਾ ਹੈ ਤੇ ਭਾਵ ਅਭਾਵ (ਹੈ ਕਿ ਨਹੀਂ) ਦਾ ਗਯਾਨ ਨਹੀਂ ਰਹਿੰਦਾ। [2]ਤਤ੍ਤੁਮਸੀ (ਸਮਝਕੇ ਉਪਰ ਲਿਖੀ ਭਾਵ ਤਯਾਗ ਲੱਖਣਾ ਅਨੁਸਾਰ ਬ੍ਰਹਮ ਆਤਮ ਦੀ ਏਕਤਾ ਜਾਣਕੇ) ਅਹੰ ਬ੍ਰਹਮਾਸਮਿ (ਸਦ੍ਰਰਣ ਹੰਦਾ ਹੈ)। [3]ਉਸ ਵਿਚ ਬ੍ਰਿੱਤੀ ਇਕ ਰਸ ਰਹਿੰਦੀ ਹੈ ਭਰਮ ਨਹੀਂ ਉਠਦਾ। [4]ਬ੍ਰਹਮ ਨਿਸ਼ਠੀ ਬ੍ਰਹਮ ਸ਼ੋ੍ਤ੍ਰੀ (ਗੁਰੂ ਤੋਂ) ਗਯਾਨ ਪਾਕੇ। [5]ਭਾਵ ਬੋਲਦਾ ਤਾਂ ਹੈ।

*'ਇਕ ਦੂ ਜੀਭੌ ਲਖ ਹੋਹਿ' ਵਾਲੀ ਪਉੜੀ ਵਲ ਇਸ਼ਾਰਾ ਹੈ।

†ਗੁਰਮਤਿ ਵਲੰਬੀ ਸਿੱਖ ਸੰਗਤਾਂ ਵਿਚ ਵੇਦਾਂਤ ਦੇ ਪ੍ਰਚਾਰਕ ਗਯਾਨੀਆਂ ਨੂੰ ਕਵਿ ਜੀ ਦੀ ਇਸ ਸਿੱਖ੍ਯਾ ਨੂੰ ਗ੍ਰਹਿਣ ਕਰਨਾ ਚਾਹੀਏ। ਆਮ ਤੌਰ ਤੇ ਵੇਖਿਆ ਜਾਂਦਾ ਹੈ, ਕਿ ਵੇਦਾਂਤ ਦੇ ਵਾਚਕ ਗਯਾਨੀਆਂ ਨੇ—ਆਪ ਮਾਯਾ ਦੇ ਸ਼ਿਕੰਜੇ ਵਿਚ ਜਕੜੇ ਰਹਿਕੇ, ਪਰ ਦੇ ਲੋਭ ਵਿਚ—ਵਾਕਜ ਰਚਨਾ ਸੁਣਾ ਸੁਣਾ ਕੇ ਸੇਵਾ, ਬਾਣੀ, ਨਾਮ, ਆਦਿਕ ਜੀਵਨ ਮੁਕਤ ਦੇ ਅਸਲੀ ਤੇ ਰਸਦਾਤਾ ਸਾਮਾਨਾਂ ਤੋਂ ਵਿਛੋੜ ਕੇ ਹਿਰਦੇ ਦੁਖਰ ਧਰਤੀ ਵਾਂਙੂ ਉਜਾੜ ਕਰ ਦਿਤੇ ਹਨ। ਅੰਕ ੩੩ ਵਿਚ 'ਇਕ ਦੂ ਜੀਭੌ ਲਖ ਹੋਹਿ' ਵਾਲੀ ਪੌੜੀ ਵਲ ਇਸ਼ਾਰਾ ਕਰਕੇ ਕਵੀ ਜੀ ਦੱਸਦੇ ਹਨ ਕਿ ਇਸ ਗੁਰੂ ਵਾਕ ਵਿਚ ਨਾਮ ਜਪੇ ਬਿਨ ਇਕ ਦੀਸ਼ਤਾ ਦੋਨੀ ਕੀੜਿਆਂ ਨੂੰ ਰੀਸ ਆਉਣ ਵਤ (=ਅਸੰਭਵ) ਦੱਸਿਆ ਹੈ। ਗੁਰਮਤਿ ਵਿਚ ਨਾਮ ਸਭ ਤੋਂ ਉੱਚਾ ਮਰਹਲਾ ਹੈ, ਨਾਮੀ ਪੁਰਖ ਨੂੰ ਸਭ ਕੁਛ ਸੁਤੇ ਪ੍ਰਾਪਤ ਹੁੰਦਾ ਹੈ। ਨਾਮ ਬਿਨਾਂ ਗਯਾਨ ਆਦਿਕ ਕੇਵਲ ਮ੍ਰਿਗ ਤ੍ਰਿਸ਼ਨਾ ਦੇ ਥਲਕਾਹੇ ਹਨ, ਸ੍ਰੀ ਗੁਰੂ ਅਮਰਦੇਵ ਜੀ ਦੀ ਆਗਯਾ ਹੈ:—

ਵੇਦੁ ਪੜਹਿ ਹਰਿ ਰਸੁ ਨਹੀ ਆਇਆ॥ ਵਾਦੁ ਵਖਾਣਹਿ ਮੋਹੇ ਮਾਇਆ। [ਮਾਝਮ: ੩
ਪੁਨਾ:ਗੁਰਬਾਣੀ ਵਰਤੀ ਜਗ ਅੰਤਰਿ ਇਹੁ ਬਾਣੀ ਤੇ ਹਰਿ ਨਾਮੁ ਪਾਇਦਾ॥ [ਮਾਰੂ ਸੋਲਹੇ ਮ: ੩

ਗੁਰਮਤ ਤੇ ਟੁਰਨ ਵਾਲੇ ਅਭਿਲਾਖੀਆਂ ਨੂੰ ਅਗਲਾ ਅੰਸੂ ਧਿਆਨ ਨਾਲ ਪੜ੍ਹਨਾ ਤੇ ਉਸ ਉਤੇ ਅਮਲ ਕਰਨਾ ਚਾਹੀਏ, ਜਿੱਥੇ ਹਰ ਕਦਮ ਤੇ ਨਾਮ ਸਿਮਰਨ ਦੀ ਤਾਕੀਦ ਹੈ ਤੇ ਉੱਚੀ ਤੋਂ ਉੱਚੀ ਗਤੀ ਨੂੰ ਪਾਕੇ ਭੀ ਨਾਮ ਦਾ ਤਯਾਗ ਵਰਜਿਤ ਹੈ ਤੇ ਅਹੰਬ੍ਰਹਮਾਸਮਿ ਉਚਾਰਨ ਤੋਂ ਭੀ ਰੋਕਿਆ ਗਿਆ ਹੈ, ਦੇਖੋ ਅੰਕ ੨੦।

ਬਲਾਇਆ॥੩੪॥ਤਿਨ ਮਹਿ ਸਾਰ[1] ਨ ਪੱਯਤਿ ਕੈਸੇ।ਭਸਮ ਬੁਆਝ ਤਿਲਨਿ ਮਹਿ ਜੈਸੇ। ਕਿਧੌਂ ਗਯਾਨ ਬ੍ਰਿਤਿ ਕਾਚੀ ਰਹੀ। ਥਿਰਤਾ ਭਲੇ ਨ ਮਨ ਨੇ ਲਹੀ॥੩੫॥ਕਰਮਨਿ ਮਹਿ ਨਿਸੰਗ ਹੁਇ ਬਰਤਾ। ਬਹੈ ਸੁ ਜਨਮ ਮਰਨ ਕੀ ਸਰਿਤਾ। **ਸੁਨਹੁ ਖ਼ਾਲਸਾ! ਸਤਿਗੁਰ ਮਤ ਕੋ।** ਜਿਸ ਤੇ ਜੀਵ ਪਾਇ ਸਦਗਤਿ ਕੋ ॥ ੩੬ ॥ ਬੇਦ ਸ਼ਾਸਤ੍ਰ ਕੋ ਸਾਰ ਨਿਕਾਰਾ*। ਹਿਤ ਸਿੱਖਨਿ ਸਤਿਗੁਰੂ ਉਚਾਰਾ। ਸਕਲ ਮਤਨਿ ਸੋਂ ਮਿਲਨੋ ਪਛਾਨੋ[2]। ਅਰ ਸਭਿ ਤੇ ਨਯਾਰੋ ਪਹਿਚਾਨੋ ॥ ੩੭ ॥ †ਜਾਤ ਸ਼੍ਰਿੰਖਲਾ ਅਰ ਜਗ ਲਾਜਾ[3]। ਇਨ ਤੇ ਦੁਖਿ ਕੈ ਦਾਰਿਦ ਸਾਜਾ।ਨਿਕਸਨਿ ਚਹਨੋ ਲੇਨਿ ਸੁਖ ਹੇਤ।ਤਜਿ ਕੁਟੰਬ ਕੋ ਬਨਨੋਂ ਸੁਚੇਤ ॥੩੮॥ ਕਬਿੱਤ ॥ ਸਦਨ ਕੀ ਕਾਰ ਹੋਤਿ ਅਨਿਕ ਪ੍ਰਕਾਰ ਬਹੁ ਕਰਤਿ ਕਰਤਿ ਹਾਰ ਜਾਤਿ ਦੁਖੀ ਮਨ ਮੈਂ। ਸੁਨਿ ਕੈ ਸੁ ਪੰਥ ਕੀ ਬਡਾਈ ਆਯੋ ਖਾਲਸੇ ਮੈਂ, ਜੀਵਕਾ ਕੀ ਚਾਹ ਬਸਿ ਰਹੀ[4] ਰੈਨ ਦਿਨ ਮੈਂ। ਅੰਮ੍ਰਿਤ ਕੋ ਪਾਨ ਕੀਨ ਗੁਰਬਾਨੀ ਰਿਦੇ ਭੀਨ, ਸਿੰਘ ਨਾਮ ਲੀਨ, ਭਯੋ ਬੀਰ ਧੀਰ ਰਨ ਮੈਂ। ਇਸ ਲੋਕ ਬਿਖੈ ਸੁਖ ਪਾਇ ਸਭਿ ਭਾਂਤਿਨਿ ਕੋ ਸਾਦਰ ਸੋ ਜਾਤਿ ਹੈ ਪ੍ਰਲੋਕ ਸੁਰਗਨਿ ਮੈਂ ॥ ੩੯ ॥ ਚੌਪਈ ॥ ਦਸਹੁ ਗੁਰਨਿ ਕੀ ਸ਼ਰਨੀ ਪਰੋ।ਬਿਬਧ ਬਿਧਿਨਿ ਤੇ ਪ੍ਰਾਨੀ ਤਰੋ। ਗੁਰ ਕੀ ਸੇਵ ਕਿ ਸਤਿਸੰਗ ਸੇਵਾ। ਕਰੇ ਰਿਝਾਵਨ ਸ਼੍ਰੀ ਗੁਰਦੇਵਾ ॥੪੦॥ ਕੈ ਨਿਜ ਘਰ ਤੇ ਪ੍ਰੇਮ ਉਪਾਇ। ਛਾਦਨ ਭੋਜਨ ਦੇ ਸਮੁਦਾਇ। ਯਾਂਤੇ ਭੀ ਪ੍ਰਸੰਨ ਗੁਰ ਕਰੇ। ਜਗ ਸੰਕਟ ਤੇ ਸਿੱਖ ਸੁ ਤਰੇ ॥ ੪੧ ॥ ਕਿਧੌਂ ਰਹੈ ਸਤਿ-ਗੁਰ ਕੇ ਤੀਰ। ਖੜਗ, ਤੁਪਕ, ਕੈ‡ ਧਰਿ ਧਨੁ ਤੀਰ। ਲਰਹਿ ਜੁੱਧ ਮਹਿੰ ਸ਼ੱਤ੍ਰੁਨਿ ਹਤੇ। ਗੁਰਨਿ ਰਿਝਾਵੈ ਲੈ ਕਰਿ ਵਤੇ ॥ ੪੨ ॥ ਕਿਧੌਂ ਜੰਗ ਮਹਿੰ ਤਜਿੰ ਕੈ ਪ੍ਰਾਨ। ਸਤਿਗੁਰ ਆਗੈ ਬਹੁ ਬਲਿ ਠਾਨਿ[5]।ਕਿਧੌਂ ਭਵਿੱਖਤ ਮਹਿੰ ਗੁਰ ਹੋਤ। ਲਰਹਿ ਮਰਹਿ ਮਾਰਹਿ ਰਣਖੇਤ ॥ ੪੩ ॥ ਤਿਨ ਕੋ ਭੀ ਗੁਰ

[1]ਤਤ੍ਵ ਗਿਆਨ। [2]ਭਾਵ ਗੁਰਾਂ ਦਾ ਮਤ। [3]ਜ਼ਾਤ ਤੇ ਜਗਤ ਦਾ ਲਾਜ ਰੂਪੀ ਸ਼ਿੰਗਲ। [4](ਜਿਸਦੇ ਕਦੇ) ਵਸਦੀ ਹੁੰਦੀ ਸੀ। [5]ਬਲ ਕਰਕੇ (ਦਿਖਾਵੇ)। *ਦੇਖੋ ਰਾਸ ੩ ਅੰਸੂ ੪੧ ਅੰਕ ੧੧ ਤੇ ਅੰਕ ੫੦ ਤੇ ਅੰਸੂ ੪੨ ਅੰਕ ੩੫ ਦੀਆਂ ਹੇਠਲੀਆਂ ਟੂਕਾਂ। †ਪਿਛਲਾ ਵਿਸ਼ਾ ਮੁੱਕਾ ਹੈ ਜਿਸ ਵਿਚ ਸ਼ਾਸਤ੍ਰਮਤ ਦਿਖਾਕੇ ਗੁਰਮਤ ਦੀ ਵਿਸ਼ੇਸ਼ਤਾ ਸੂਚਨ ਕੀਤੀ ਨੇ। ਹੁਣ ਗੁਰੂ ਘਰ ਦੀ (ਲੌਕਿਕ ਤੇ ਪਾਰਲੌਕਿਕ ਦੋਵੇਂ ਸ਼ਖ਼ਸੀਅਤਾਂ ਦੀ) ਪੌਹੜਾ ਦੱਸਦੇ ਹਨ, ਪਹਿਲਾਂ ਇਹ ਦਿਖਾਲਣਦੇ ਕਿ ਜੋ ਜੀਵ ਦੁਖਾਂ ਸੁਖਾਂ ਦੇ ਮਾਰੇ ਥੀ ਗੁਰੂ ਸ਼ਰਨ ਉਪਜੀਵਕਾ ਮਾਤ੍ਰ ਵਾਸਤੇ ਆਏ ਹਨ ਸੋ ਭੀ ਗੁਰੂ ਚਰਨਾਂ ਦਾ ਸਤਿਸੰਗ ਪਾਕੇ ਉੱਚ ਜੀਵਨ ਵਾਲੇ ਹੋ ਗਏ ਹਨ। ‡ਪਾਃ—ਕੋ।

ਸਦਗਤਿ[1] ਦੈਹੈਂ। ਜਨਮ ਮਰਣ ਸੈਕਟ ਨਹਿੰ ਪੈਹੈ। ਇੱਤਯਾਦਿਕ ਕਾਰਨ ਗਨ,ਜਾਨ।ਜਿਸ ਤੇ ਬੰਧਨ ਜਗ ਕੋ ਹਾਨ ॥੪੪॥ ਗਯਾਨ ਦੇਨਿ ਕੀ ਗਤਿ[2] ਹੈ ਜਥਾ।ਉਪਦੇਸ਼ਭਿ ਹੈਂ ਸਤਿਗੁਰ ਤਥਾ। ਸੋ ਮੈਂ ਬਰਨੋਂ ਭਲੀਪ੍ਰਕਾਰ। ਸੁਨਹੁ ਖਾਲਸਾ ! ਸਭਿ ਨਿਰਧਾਰ[3]" ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਦੂਤੇ 'ਗਿਆਨ ਨਿਰਨੈ' ਪ੍ਰਸੰਗ ਬਰਨਨੰ ਨਾਮ ਏਕ ਊਨ ਪੰਚਾਸਤੀ ਅੰਸੂ ॥ ੪੯॥

੫੦. [ਗੁਰਮਤ ਦਾ ਗਯਾਨ ਨਿਰਣੈ]।

ਦੋਹਰਾ ॥ [ਇਸ਼ਨਾਨ:–] 'ਸਵਾ ਜਾਮ, ਕੈ ਜਾਮ ਨਿਸ ਖਟ ਘਟਿਕਾ ਕੈ ਚਾਰ। ਸੌਚ ਸ਼ਨਾਨੈ ਸਿੱਖ ਤਨੁ ਸਰਿਤਾ ਸਰੁ ਬਰ ਬਾਰ[4] ॥ ੧ ॥ ਚੌਪਈ॥ [ਨਾਮ:–] ਸੱਤਿਨਾਮ ਸਿਮਰਨ ਕੋ ਲਾਗੈ। ਪਾਛਲ ਰਾਤਿ ਨਿਤਾ ਪ੍ਰਤਿ ਜਾਗੈ। ਗੁਰਬਾਣੀ ਪਠਿ ਅਰਥ ਬਿਚਾਰੈ। ਗੁਨ ਸੰਗ੍ਰਹ, ਅਵਗੁਨ ਗਨ ਟਾਰੈ[5] ॥੨॥ ਦਿਨਸ ਚਢੇ ਕਾਰਜ ਜੋ ਕਰੈ। ਸੱਤਿਨਾਮ ਮੁਖਿ ਤੇ ਉਰ ਧਰੈ। ਨਿਸ ਦਿਨ ਮਹਿੰ ਨਹਿੰ ਕਬਹੁੰ ਬਿਸਾਰੈ। ਜਿਉਂ ਲੋਭੀ ਧਨ ਮਹਿੰ ਮਨ ਧਾਰੈ*॥੩॥ਲਿਵ ਲਗ ਜਾਇ ਪਕੈ ਅਭਿਆਸਾ। ਸਨੇ ਸਨੇ ਤਨ ਹੈਤਾ ਨਾਸਾ। ਸ਼੍ਰਵਣ ਗਯਾਨ ਮਹਿੰ ਪੁਨ ਲਗ ਜਾਇ। ਸਚਿਦਾਨੰਦ ਬ੍ਰਹਮ ਜਿਸ ਭਾਇ[6]। ॥ ੪ ॥ ਕਰ ਨਿਰਨੈ ਮਨ ਦੈ ਕਰਿ ਸੁਨੈ। ਤਜਹਿ ਨ ਤਥਿ ਸਿਮਰਨ ਨਿਤ ਭਨੈ। ਮਨਨ ਕਰਹਿ ਪੁਨ ਜੁਗਤਿ ਅਨੇਕ। ਬ੍ਰਹਮ ਆਤਮਾ ਕੋਰ ਬਿਬੇਕ ॥੫ ॥ ਤਥਿ ਭੀ ਨਿਤ ਸਿਮਰਹਿ ਸਤਿਨਾਮ। ਨਹਿੰ ਤਯਾਗਹਿ ਜਾਨਹਿ ਸੁਖ ਧਾਮ। ਪੁਨਿ ਥ੍ਰਿਤਿ ਚਢੀ ਨਿਧਯਾਸਨ ਜਾਇ। ਅਨੰਦ ਆਤਮਾ ਬਿਖੈ ਟਿਕਾਇ ॥ ੬ ॥ ਸਜਾਤੀ ਪ੍ਰਤੈ ਬਿਹੈ ਪ੍ਰਵਾਹ[7]। ਪ੍ਰਾਪਤਿ ਭਯੋ ਅਨੰਦ ਕੋ

---

[1]ਸ਼ੁਭ ਗਤੀ। [2]ਰੀਤੀ। [3]ਪਿੱਛੇ ਗੁਰਮਤ ਦੱਸਦੇ ਆਏ ਹਨ ਤੁਣ ਗੁਰਮਤ ਦੀ ਪੂਛਤਾ ਵਿਚ ਮੁੜ ਲਿਖਣ ਲਗੇ ਹਨ:–[4]ਨਦੀ ਯਾ ਸਰੋਵਰ ਦੇ ਸ਼ੁੱਭ ਜਲ ਵਿਚ। [5]ਸਾਰੇ ਅਵਗੁਣ ਤਯਾਗੇ। [6]ਜਿਸ ਪ੍ਰਕਾਰ (ਨਿਰਣੈ ਹੋਵੇ)। [7]ਸਜਾਤੀ ਥ੍ਰਿਤੀਆਂ ਦਾ (ਬ੍ਰਹਮ) ਵਿਚ ਪ੍ਰਵਾਹ ਵੱਲ ਪੈਂਦਾ ਹੈ।

*ਸ਼੍ਰੀ ਗੁਰੂ ਰਾਮਦਾਸ ਜੀ ਦੇ ਹੁਕਮ ਦੀ ਇਹ ਵਿਆਖਿਆ ਹੈ। ਹੁਕਮ ਇਸ ਪ੍ਰਕਾਰ ਹੈ, ਯਥਾ–

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ॥ਫਿਰਿ ਚੜੈ ਦਿਵਸੁ ਹੁਰ ਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸ ਧਿਆਏ ਮੇਰਾ ਹਰਿ ਹਰਿ ਸੋ ਗੁਰ ਸਿਖੁ ਗੁਰੂ ਮਨਿ ਭਾਵੈ ॥ ਜਿਸਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰ ਸਿਖੁ ਗੁਰੂ ਉਪਦੇਸੁ ਸੁਣਾਵੈ ॥ ਜਨ ਨਾਨਕ ਧੂੜਿ ਮੰਗੀ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥ ੨ ॥ [ਵਾ: ਗਉ: ਮ: ੪

ਮਾਂਹਿ। ਤਬਿ ਭੀ ਨਾਂਹਿਨ ਨਾਮ ਬਿਸਾਰਹੁ। ਰਿਦੈ ਬਿਖੈ ਕੈ ਮੁਖਹੁੰ ਉਚਾਰਹੁ ॥ ੭ ॥ ਪੁਨ ਸੱਖਜਾਤਕਾਰ ਹੁਇ ਜਾਇ। ਤਬਿ ਇਕ ਹੁਇ ਆਪੇ ਮਿਟ ਜਾਇ[1]। ਜਬ ਲਗ ਆਪਾ ਜਾਨਹਿ ਨਯਾਰਾ। ਨਹਿੰ ਅਭੇਦਤਾ ਭਲੀ ਪ੍ਰਕਾਰਾ ॥ ੮ ॥ ਤਬਿ ਲੌ ਸੱਤਿਨਾਮ ਲਿਵ ਲਾਵੈ[2]। ਨਾਨਾ ਬਿਘਨ ਹੋਨਿ ਨਹਿੰ ਪਾਵੈ। ਸ਼ੁਭ ਗੁਨ ਸ਼੍ਰਵਨ ਮਨਨ ਨਿੱਧਯਾਸ। ਇਹ ਫੁਲਵਾੜੀ ਰਹੀ ਪ੍ਰਕਾਸ਼ ॥੯॥ ਕਾਮ ਕ੍ਰੋਧ ਤੇ ਆਦਿ ਬਿਕਾਰੋ। ਇਹ ਮ੍ਰਿਗ ਨਾਨਾ ਬਿਧਿਨਿ ਹਜ਼ਾਰੋਂ।ਸੱਤਿਨਾਮ ਕੋ ਹਰਿ ਬਲਿ ਭਾਰੀ।ਇਨਹੁੰ ਬਿਨਾਸ਼ੈਬਿਨਾ ਅਵਾਰੀ[3] ॥੧੦॥ ਨਿੱਧਯਾਸਨ ਲਗ ਚਹੈ ਸਹਾਇ। ਰਥੀ, ਮਹਾਰਥਿ ਹੈ ਜਿਸ ਭਾਇ[4]। ਹੈ ਅਤਿਰਥੀ ਗਯਾਨ ਸੱਖਯਾਤ[5]। ਸਗਰੇ ਬਿਘਨ ਕਰਤਿ ਹੈ ਸ਼ਾਂਤਿ ॥੧੧॥ ਚਾਹ ਸਹਾਯਕ ਕੀ ਨਹਿੰ ਧਰੈ। ਜੁਤਿ ਅੱਗਯਾਨ ਬਿਕਾਰਨ ਹਰੈ। ਸਾਲਾਹੀ ਸਾਲਾਹਹੁੰ[6] ਤਬਿ ਲੌ। ਸੁਰਤਿ ਨ ਮਿਲਹਿ ਬ੍ਰਹਮ ਮਹਿੰ ਜਬਿ ਲੌ* ॥ ੧੨ ॥ ਜਿਮ ਨਦ ਵਾਹ ਸਮੁੰਦ੍ ਮਹਿੰ ਮਿਲੇ। ਏਕ ਰੂਪ ਨਹਿੰ ਹੋਵਤਿ ਭਲੇ। ਤਬਿ ਲੌ ਸੱਤਿਨਾਮ ਕੋ ਸਿਮਰਨ*। ਰਹਹੁ ਸਲਾਹਤਿ

[1]ਆਪਾ ਮਿਟ ਜਾਂਦਾ ਹੈ। [2]ਭਾਵ ਇਹ ਹੈ ਕਿ ਯਤਨ ਨਾਲ ਵੀ ਇਨ੍ਹਾਂ ਸਾਰੀਆਂ ਅਵਸਥਾਂ ਵਿਚ ਸੱਤਿਨਾਮ ਵਿਚ ਲਿਵ ਲਾਵੋ, ਕਿਉਂਕਿ ਅੱਗੋਂ ਤਾਂ ਅਛਲ ਨਾਮ ਚੱਲਣਾ ਹੈ, ਜਿਸ ਬਾਬਤ ਵਾਕ ਹੈ:—"ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ" ॥ [3]ਕਾਮ ਕ੍ਰੋਧ ਆਦਿ ਮ੍ਰਿਗਾਂ ਨੂੰ ਨਾਸ਼ ਕਰੇ, ਯਥਾ—"ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿਨਾਮੁ ਉਚਾਰੀ" ॥ [4]ਰਥੀ ਤੇ ਮਹਾਂਰਥੀ ਨੂੰ ਜਿਵੇਂ ਸਹਾਇਤਾ ਦੀ ਲੋੜ ਹੈ। [5]ਸਾਖਯਾਤ ਗਯਾਨ ਜੋ ਹੈ ਸੋ ਅਤਿਰਥੀ ਵਾਂਙੂ ਹੈ। [6]ਪ੍ਰਮਾਤਮਾਂ ਨੂੰ ਸਾਲਾਹੋ।

*ਇਨ੍ਹਾਂ ਤੁਕਾਂ ਤੋਂ ਨਾਮ ਦੇ ਤਜਾਗ ਦਾ ਭੁਲੇਖਾ ਨਹੀਂ ਖਾਣਾ ਚਾਹੀਏ ਕਿਉਂਕਿ ਕਵੀ ਜੀ ਆਪ ਪਿੱਛੇ ਨਾਮ ਨੂੰ ਬ੍ਰਹਮ ਦੱਸ ਆਏ ਹਨ, ਜਦ ਸ਼੍ਰੀ ਗੁ: ਨਾ: ਪ੍ਰ: ਅਧਯਾ: ੧ ਅੰਕ ੫੪ ਵਿਚ ਵਚਨ ਕੀਤਾ ਸੀ ਕਿ ਵੇਦ ਬ੍ਰਹਮੰਡ ਸ਼ਰੀਰ ਸਭ ਨਾਮ ਦੇ ਸਾਜੇ ਹਨ, ਫਿਰ ਅੰਕ ੫੫ ਵਿਚ ਕਿਹਾ ਹੈ ਕਿ ਗੁਰੂ ਦੇ ਮਤ ਵਿਚ ਨਿਰਗੁਣ ਤੇ ਸਰਗੁਣ ਸਭ ਤੋਂ ਵੱਡਾ ਨਾਮ ਹੈ, ਇਹ ਕਵੀ ਜੀ ਭੁੱਲ ਨਹੀਂ ਸਕਦੇ ਕਿ ਗੁਰਮਤ ਵਿਚ ਨਾਮ ਸਰਬ ਸ਼ਿਰੋਮਣ ਹੈ ਤੇ ਗਯਾਨ ਪੱਖ ਵਿਚ 'ਬ੍ਰਹਮੀ ਅਰੂੜ ਬ੍ਰਹਮ' ਨਾਮ ਨਾਲ ਹੀ ਰਹਿੰਦਾ ਹੈ, ਯਥਾ—"ਨਾਵੈ ਅੰਦਰਿ ਹਉ ਵਸਾ ਨਾਉ ਵਸੈ ਮਨਿ ਆਇ" ॥ ਮ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸਪਸ਼ਟ ਵਾਕ ਇਸ ਵਿਸ਼ੇ ਤੇ ਇਹ ਹਨ:— 'ਜਿਉ ਮਾਤਾ ਬਾਲਿ ਲਪਟਾਵੈ ॥ ਤਿਉ ਗਿਆਨੀ ਨਾਮੁ ਕਮਾਵੈ" ॥ ਪੁਨਾ:—"ਬ੍ਰਹਮ ਗਿਆਨੀ ਕੈ ਨਾਮੁ ਅਧਾਰੁ" ॥ ਤੇ ਗੁਰਮਤ ਵਿਚ ਬ੍ਰਹਮ ਗਯਾਨੀ ਵੀ ਨਾਮ ਦਾ ਤਜਾਗ ਨਹੀਂ ਕਰਦਾ। ਯਥਾ:—"ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥" ਜੀਵਨ ਮੁਕਤੀ ਦਾ ਰਸ ਲੈਣ ਵਾਲੇ ਤਾਂ ਇੰਵ ਹੀ ਸਫਲ ਗਯਾਨੀ ਰਹਿ ਸਕਦੇ ਹਨ। ਪਰ ਜੋ ਗਯਾਨੀ

[ਬਾਕੀ ਟੁਕ ਏਥੇ ਅਗਲੇ ਪੰਨੇ ਦੇ ਨੋਟ ਨਾਲ]

ਪ੍ਰਭੁ ਕੋ ਨਿਸ ਦਿਨ ॥੧੩॥ ਇਮ ਸਤਿਗੁਰ ਕੋ ਮਤਿ ਪਹਿਚਾਨ। ਸੂਖਮ ਮਤਿ ਤੇ ਨਿਸ਼ਚੈ ਠਾਨਿ। ਏਕ ਰੂਪ ਹੋਵਨ ਲਗ ਨੀਕੇ। ਸੱਤਿਨਾਮ ਸਿਮਰਹਿ ਵਿਚ ਜੀਕੇ ॥੧੪॥ ਪ੍ਰਭੁ ਕੀ ਭਗਤਿ ਨਹੀਂ ਕਬਿ ਤਯਾਗੈ।ਸਾਖਿਯਾਤ ਲਗ ਉਰ ਅਨੁਰਾਗੈ। ਸਾਲਾਹੀ ਸਾਲਾਹ ਮਝਾਰ। ਇਹ ਆਸ਼ੈ ਗੁਰ ਕੀਨ ਉਚਾਰ ॥ ੧੫ ॥ ਸਾਖਿਆਤ ਪਰ ਤੁਕ ਜਹਿਂ ਬਨੀ। ਤਹਾਂ ਭਗਤਿ ਸ੍ਰੀ ਨਾਨਕ ਭਨੀ। 'ਜੋ ਤੁਧੁ ਭਾਵੈ ਸਾਈ ਭਲੀ ਕਾਰ। ਤੂੰ ਸਦਾ ਸਲਾਮਤਿ ਨਿਰੰਕਾਰ*' ॥ ੧੬ ॥ ਸ੍ਰਵਨ ਮਨਨ ਨਿੱਧਯਾਸਨ ਪਾਛੇ। ਪ੍ਰਭੁ ਭਾਲਾ ਪੁਨ ਮਾਨਹਿ ਆਛੇ। ਸਾਖਿਯਾਤ ਕੀ ਤੁਕ ਕੇ ਨੇਰੇ। ਚਾਰ ਹੀ ਥਾਨ ਕਹੀ ਚਹੁੰ ਬੇਰੇ ॥੧੭॥ ਸ੍ਰੁਤਿ ਮਹਿਂ ਮਹਾਂਵਾਕ ਜਿਮ ਚਾਰ। ਤਿਮ ਜਪੁਜੀ ਮਹਿਂ ਚਾਰ ਉਚਾਰ। ਮਿਲੱਯੋ ਭਗਤਿ ਸੋਂ ਗ੍ਯਾਨ ਬਖਾਨਾ[1]। ਕਲ ਮਹਿਂ ਕੇਵਲ[2] ਨਹਿਂ ਸ਼ੁਭ ਜਾਨਾ ॥੧੮॥ ਸ਼ੁਭ ਗਤਿ ਤੇ ਕੋਈ ਨਰ ਪਾਵੈ। ਸੁਨਿ ਬ੍ਰਹਮ ਗ੍ਯਾਨ ਥਿਗਰ ਬਹੁ ਜਾਵੈਂ। ਯਾਂਤੇ ਰੂਖੋ[3] ਗ੍ਯਾਨ ਨ ਭਨਯੋ। ਜਹਿਂ ਕਹਿਂ ਕਹਯੋ ਭਗਤਿ ਕੋ ਸਨਯੋ ॥੧੯॥ ਅਹੰਬ੍ਰਹਮਾਸ੍ਮਿ ਵਹਿਰ ਨ ਗਾਵੈ। ਇਹ ਬ੍ਰਿਤਿ

---

[1]ਭਗਤੀ ਨਾਲ ਮਿਲਿਆ ਗ੍ਯਾਨ। [2]ਕੇਵਲ (ਗ੍ਯਾਨ)। [3]ਸੁੱਕਾ।

*ਇਹ ਆਪਣੇ ਚਾਏ ਪ੍ਰਕਰਣ ਦੇ ਨਿਬਾਹ ਵਿਚ ਕੋਸ਼ਿਸ਼ ਕਰ ਰਹੇ ਹਨ ਕਿ ਕਿਵੇਂ ਜਪੁਜੀ ਵਿਚੋਂ ਵੇਦਾਂਤ ਸਹੀ ਹੋ ਜਾਵੇ, ਇਨ੍ਹਾਂ ਤੁਕਾਂ ਦੀ ਨਿਰਪੱਖ ਵਿਚਾਰ ਇਹ ਭਾਵਾਰਥ ਸਹੀ ਨਹੀਂ ਕਰਦੀ, ਕਿਉਂਕਿ ਇਸ ਪਉੜੀ ਵਿਚ ਜਿਸ ਨੂੰ 'ਤੁਧੁ' ਪਦ ਕਿਹਾ ਹੈ ਉਸੇ ਨੂੰ ਦੂਸਰੀ ਵਿਚ 'ਤੂੰ' ਕਿਹਾ ਹੈ, ਦੁਇ ਪਦ ਪ੍ਰਮਾਤਮਾ ਦੇ ਵਾਚਕ ਹਨ, ਜੀਵ ਪਦ ਦਾ ਵਾਚਕ ਪਦ ਦੁਹਾਂ ਵਿਚ ਕੋਈ ਨਹੀਂ ਭਾਸਦਾ।

ਦੇਖੋ [ਪਿਛਲੇ ਪੰਨੇ ਦੀ ਬਾਕੀ ਟੂਕ]

ਸਰੀਰ ਕਲਾ ਨਾਲੋਂ ਮੂਲੋਂ ਟੁੱਟਦਾ ਹੈ ਤੇ ਵੇਦਾਂਤ ਵਿਦਯਾ ਦੇ ਆਪਣੇ ਨਿਯਮਾਂ ਮੁਜਬ ਬ੍ਰਿਤੀਆਂ ਨੂੰ ਸੱਤਵਾ ਦੇਣੋਂ ਭੀ ਅਲੱਗ ਹੋਕੇ ਲੀਨ ਹੋ ਜਾਂਦਾ ਹੈ, ਜਿਸ ਨੂੰ ਸੱਤਵੀਂ ਭੂਮਕਾ ਕਹਿੰਦੇ ਹਨ, ਤਾਂ ਉਸ ਦੇ ਸਰੀਰ ਦੀ ਕ੍ਰਿਯਾ ਭੀ ਰਹਿ ਜਾਂਦੀ ਹੈ ਤੇ ਉਹ ਵਧੀਕ ਤੋਂ ਵਧੀਕ 7 ਦਿਨ ਜੀਉਂਦਾ ਰਹਿ ਸਕਦਾ ਹੈ। ਉਸ ਬਾਬਤ ਕੁਛ ਭੀ ਨਹੀਂ ਕਿਹਾ ਜਾ ਸਕਦਾ। ਪਰੰਤੂ ਜੀਵਨ ਮੁਕਤੀ ਦੇ ਅਲੌਕਿਕ ਰਸ ਨੂੰ ਮਾਣਨ ਵਾਲੇ ਗ੍ਯਾਨੀ ਨੂੰ ਜੋ ਆਪ ਰਸ ਮਾਣਦਾ ਤੇ ਜਗਤ ਨੂੰ ਤਾਰਨ ਹਿਤ ਉਪਕਾਰ ਕਰਦਾ ਹੈ (ਬ੍ਰਹਮ ਗਿਆਨੀ ਪਰਉਪਕਾਰ ਉਮਾਹਾ) ਉਸ ਨੂੰ ਆਪਣੇ ਉਪਕਾਰਾਂ ਤੇ ਸਰੀਰ ਰੱਖਯਾ ਆਦਿ ਕ੍ਰਿਯਾਵਾਂ ਦੇ ਕਰਨ ਵਿਚ ਜੋ ਵਿਘਨਾਂ ਦੇ ਪਰਛਾਵੇਂ ਪੈਂਦੇ, ਸ਼ਿਥਲਤਾਂ ਆਉਂਦੀਆਂ ਹਨ, ਉਹਨਾਂ ਦੇ ਦੂਰ ਕਰਨ ਲਈ ਨਿਰਮਲ ਨਾਮ ਦਾ ਆਧਾਰ ਨਾ ਕੇਵਲ ਸੁਖਦਾਈ ਤੇ ਸਹਾਈ ਹੁੰਦਾ ਹੈ ਸਗੋਂ ਜ਼ਰੂਰੀ ਹੈ, ਇਸੇ ਕਰਕੇ ਸ੍ਰੀ ਗੁਰੂ ਜੀ ਨੇ ਫੁਰਮਾਯਾ ਹੈ:-

'ਨਿਰਮਲ ਨਾਮੁ ਮੇਰਾ ਆਧਾਰੁ'।

ਹਿਯਰੇ ਬਿਖੈ ਟਿਕਾਵੋ। ਬਾਹਰ ਪ੍ਰਭੂ* ਹੈ ਦਾਸ ਉਚਾਰਹੁ। ਸੰਤਨ ਬਿਖੈ ਭਾਉ ਕੋ ਧਾਰਹੁ†॥ ੨੦॥ ਜਿਉਂ ਕਿਉਂ ਸ਼ਕਤਿ ਮਹਿਤ ਕੋ ਧਰਹੁ। ਤਨੈਂ ਤਨੈਂ ਛਿਮਾ ਅਜਰ ਕੋ ਜਰਹੁ। ‡ਉਰ ਮਹਿ ਨਭ ਅੰਗੁਸ਼ਟ ਪ੍ਰਮਾਨ[1]। ਜੀਵਾਤਮ ਕੋ ਬਾਸ ਪਛਾਨ॥ ੨੧॥ [2]ਏ ਧਿ ਮਹਿੰ ਪ੍ਰਤਿਬਿੰਬਤਿ ਭਾ ਬ੍ਰਹਮ। ਜੜ ਚੇਤਨ ਮਿਲ ਭੇ ਇਕ ਧਰਮ[3]। ਮਨ ਸਾਧਨ ਸੰਕਲਪ ਕਰਨ ਕੋ[4]। ਅਤਿ ਚੰਚਲਤਾ ਕਰਹਿ ਧਰਨ ਕੋ[5]॥ ੨੨॥ ਰਵਿ ਕੋ ਅੱਗ੍ਰ ਤਿਰਵਰਾ[6] ਜੈਸੇ। ਮਨ ਸਰੂਪ ਸੂਖਮ ਲਖਿ ਤੈਸੇ। ਇੰਦ੍ਰੀ-ਗ੍ਯਾਨ ਉਪਾਵਨ ਹਾਰੋ।ਮਨ

---

[1]ਰਿਦੇ ਰੂਪੀ ਆਕਾਸ਼ ਵਿਚ ਅੰਗੂਠੇ ਪ੍ਰਮਾਨ ਹੈ। [2]ਏ ਧੀ ਵਿਚ ਏ ਹੰਮ ਦਾ ਅਕਸ ਪਿਆ (ਇਸ ਤਰ੍ਹਾਂ) ਜੜ੍ਹ (ਬੁੱਧੀ ਤੇ) ਚੇਤਨ (ਬ੍ਰਹਮ) ਦੇ ਧਰਮ ਮਿਲਕੇ ਇਕ ਹੋ ਗਏ। [3](ਜੀਵ ਲਈ) ਸੰਕਲਪ ਕਰਨ ਦਾ ਸਾਧਨ (ਵਸੀਲਾ) ਮਨ ਹੈ। [4](ਮਨ) ਚੰਚਲਤਾ ਨੂੰ ਅਤੀ ਕਰਕੇ ਧਾਰਨ ਕਰਦਾ ਹੈ। [5]ਤ੍ਰਸ਼ਰੇਣੂ, ਨਿੱਕੇ ਨਿੱਕੇ ਚਮਕਦੇ ਕਿਣਕੇ ਜੋ ਕਿਸੇ ਛੇਕ ਵਿਚੋਂ ਲੰਘਦੀ ਧੁੱਪ ਵਿੱਚੋਂ ਦਿੱਸਦੇ ਹਨ। ਤਿੰਨ ਯਾ ੩੦ ਪ੍ਰਮਾਣੂ ਦਾ ਇਕ ਤ੍ਰਸ਼ਰੇਣੂ ਮੰਨਿਆ ਹੈ।

*ਪਾਃ—ਸ਼ਭਿ। †ਕਵਿ ਜੀ ਦੀ ਇਹ ਤੁਕ ਕਥਨੀ ਮਾਤ੍ਰ ਨਹੀਂ ਆਪਦੀ ਕਰਨੀ ਭੀ ਇਹੋ ਹੈ। ਇਤਨੇ ਉੱਚੇ ਦਰਜੇ ਦੇ ਕਵੀ ਵਿਦ੍ਵਾਨ ਤੇ ਬ੍ਰਹਮ ਗ੍ਯਾਨ ਦੇ ਵੇਤਾ ਹੋ ਕੇ ਆਪ ਨੂੰ ਜਦ ਸਮਾਂ ਮੰਗਣ ਦਾ ਆਯਾ ਹੈ ਤਾਂ ਸਤਿਗੁਰੂ ਜੀ ਤੋਂ ਭਗਤੀ ਦਾਨ, ਸਿੱਖੀ ਦਾਨ, ਨਾਮ ਦਾਨ ਹੀ ਮੰਗਿਆ ਹੈ। ਯਥਾ:—ਲਾਜ ਰਖਹੁ ਨਿਜ ਨਾਮਹਿ ਕੀ ਸਿਖ ਮੈਂ ਤੁਮਰੇ ਸਗ ਮਾਂਗੋ ਬਹੋਰਿ। [ਨਾਃ ਪ੍ਃ ਪ੍ਰਃ ਅਧ੍ਯਾਃ ੧ ਅੰਕ ੩੧] ਪੁਨਾ:—ਗੁਰਸਿੱਖੀ ਜਾਚਉਂ ਹਉਂ ਦਾਨਾ। ਜਿਸ ਤੇ ਹੋਇ ਪਰਮ ਕੱਲ੍ਯਾਨਾ। [ਨਾਃ ਪ੍ਃ ਅਧ੍ਯਾਃ ੫੭ ਅੰਕ ੧੦੯] ਪੁਨਾ:—ਅਸਿ ਤਿੱਖੀ ਸਿੱਖੀ ਅਸ ਜਾਚ। ਚਿਤ ਕੀ ਬ੍ਰਿਤੀ ਸਾਚ ਮਹਿੰ ਰਾਚ। [ਗੁਃ ਪ੍ਃ ਸ੍ਃ ਅੰਸ ੨ ਅੰਸੂ ੩੬—੩੮] ਫਿਰ ਆਪ ਦੀ ਰਚਨਾ ਗੁਰੂ ਯਸ਼, ਗੁਰੂ ਸ਼ਰਧਾ ਤੇ ਗੁਰ ਭਗਤੀ ਨਾਲ ਇਤਨੀ ਭਰੀ ਪਈ ਹੈ ਕਿ ਜਿਸ ਦੇ ਅੱਗੇ ਕਿਸੇ ਹੋਰ ਸਬੂਤ ਦੀ ਲੋੜ ਨਹੀਂ ਰਹਿੰਦੀ ਕਿ ਕਵੀ ਜੀ ਪੂਰਨ ਗੁਰ ਸਿੱਖ, ਨਾਮੀ ਸਿੱਖ, ਤੇ ਗੁਰੂ ਪ੍ਰੇਮ ਨਾਲ ਰੱਤੇ ਗੁਰਮੁਖ ਸੇ। ਵਾਚ ਗਿਆਨੀਆਂ ਨੂੰ ਆਪ ਦੇ ਅਮਲ ਵਲ ਤੱਕ ਕੇ ਸਿੱਖਯਾ ਲੈਣੀ ਚਾਹੀਏ। ਉਹਨਾਂ ਦੇ ਵੇਦਾਂਤ ਨਿਰੂਪਣ ਨੂੰ ਪੜ੍ਹਕੇ ਉਹਨਾਂ ਨੂੰ ਖੁਸ਼ਕ ਵੇਦਾਂਤੀ ਸਮਝਕੇ ਵੇਦਾਂਤ ਦੀ ਵਾਕ ਰਚਨਾ ਸਿੱਖਕੇ ਫੋਕੇ ਕਥਨੀ ਦੇ ਗ੍ਯਾਨੀ ਬਣਨ ਨੂੰ ਕਵੀ ਜੀ ਦਾ ਆਸ਼ਯ ਸਮਝਣਾ ਭੁੱਲ ਹੈ। ਕਵੀ ਜੀ ਨੇ ਸਾਫ਼ ਐਸੇ ਵਿਸ਼ੇ ਗੁਰਸਿੱਖਾਂ ਦੀ ਵਾਕਫੀ ਲਈ ਦਿੱਤੇ ਹਨ, ਨਾਕਿ ਗੁਰਮਤ ਉਤੇ ਕਿਸੇ ਸ਼ੇ ਨੂੰ ਤਰਜੀਹ ਦੇਕੇ ਗੁਰਮਤ ਤੋਂ ਵਿਮੁਖ ਹੋਣ ਲਈ। ਗੁਰਮਤ ਦੇ ਇਸ ਅਸੂਲ ਨੂੰ ਕਦੇ ਨਹੀਂ ਭੁੱਲਣਾ ਚਾਹੀਏ:—ਜਗੁ ਕਊਆ ਮੁਖਿ ਤੁੰਚ ਗਿਆਨੁ॥ ਅੰਤਰਿ ਲੋਭੁ ਝੂਠੁ ਅਭਿਮਾਨੁ॥ ਬਿਨੁ ਨਾਵੈ ਪਾਜੁ ਲਹਗੁ ਨਿਦਾਨਿ॥ [ਬਿਲਾ:ਮ: ੩ ਪੁਨਾ:—ਜਗਿ ਗਿਆਨੀ ਵਿਰਲਾ ਆਚਾਰੀ॥ ਜਗਿ ਪੰਡਿਤੁ ਵਿਰਲਾ ਵੀਚਾਰੀ॥ [ਆਃ ਮ: ੧

‡ਹੁਣ ਆਤਮ ਪੁਰਾਣ ਦੇ ਭਾਵ ਟੁਰ ਪਏ ਹਨ।

ਤੇ ਬਿਨਾ ਨ ਅਪਰ ਬਿਚਾਰੋ ॥ ੨੩ ॥ ਤੁਚ ਕੇ ਸੰਗ ਸਪਰਸ਼ ਹੋਇ ਮਨ। ਪੰਚਹੁ ਗ੍ਯਾਨ ਉਪਾਵਨ ਤਤਛਿਨ[1][2]ਸੁਖਪਤਿ ਮਹਿੰ ਇਕ ਨਾਰਿ ਮਝਾਰੇ। ਨਹਿੰ ਸਪਰਸ਼ ਤੁਚ ਸੋਂ ਤਬਿ ਧਾਰੈ[3] ॥ ੨੪ ॥ ਲਪਟਯੋ* ਰਹਿਤਿ ਨਾਰ ਕੇ ਮਾਂਹੀ[4]।ਪ੍ਰਾਪਤਿ ਤਬਹਿ ਗ੍ਯਾਨ ਕੀ ਨਾਂਹੀ[5]।ਜਾਗ੍ਰਤਿ ਮਹਿੰ ਸਪਰਸ਼ ਤੁਚ[6] ਹੋਇ। ਗ੍ਯਾਨ ਪਾਇ ਸਭਿ ਕੋ ਤਬਿ ਸੋਇ ॥ ੨੫ ॥ ਤੈਸੋ ਭੋਗ ਚੀਰਿਯੋ ਬਾਰ[6] । ਅਸ ਅਤਿ ਸੂਖਮ ਹੈ ਇਕ ਨਾਰਿ[7] । ਸੁਪਨਾਵਸਥਾ ਤਿਸ ਮਹਿੰ ਪਾਵੈ। ਥਿਰ ਨਾਰੀ ਮਹਿੰ ਸਕਲ ਬਨਾਵੈ[8]:-॥੨੬॥ ਸਭ ਛਿਤ, ਸਿੰਧੁ,ਧਰਾਧਰ ਭਾਨੈ[9]। ਸੂਰਜ, ਚੰਦ,ਗਗਨ, ਗਨ ਤਾਰੇ†। ਸ਼ਕਤਿ ਬ੍ਰਹਮੰਡ ਰਚਨ ਕੀ ਹੋਇ। ਸੂਖਮ ਬਿਖੈ ਥੂਲ ਇਮ ਜੋਇ[10] ॥ ੨੭ ॥ ਜਿਮ ਸੁਪਨਾ ਜੀਵਾ-ਤਮ ਕੇਰਾ। ਜੌ ਚਾਹੈ ਰਚਿ ਲੇਤਿ ਬਡੇਰਾ। ਤਿਮ ਈਸ਼ੁਰ ਕੋ ਸੁਪਨਾ ਅਹੈ[11]। ਬਿਧਿ ਪ੍ਰਪੰਚ ਜੋਤਿਕ ਦ੍ਰਿਸ਼ ਲਹੈ[12] ॥੨੮॥ ਇਸ ਜਗ ਮਹਿੰ ਸਭਿ ਜੀਵ ਦੁਖਾਰੇ। ਬਸਿ ਅੱਗ੍ਯਾਨ ਬੰਧ ਮਹਿੰ‡ ਭਾਰੇ[13]।ਅਤਿ ਸੰਕਟਿ ਤੇ ਤਨ ਕੋ ਤਜੈ। ਅਘ ਤੇ ਦੂਤ ਸਾਸਨਾ ਸਜੈ[14] ॥ ੨੯ ॥ ਨਾਨਾ ਨਰਕਨਿ ਕਸ਼ਟ ਭੁਗਾਵੈ। ਅਘ ਫਲ ਭੁਗੋ ਵਹਿਰ ਨਿਕਸਾਵੈ। ਤਿਮ ਹੀ ਨਾਨਾ ਸੁਖ ਕੋ ਦੇਤਿ। ਕਰਤਿ ਪੁੰਨ ਜੌ ਰਹੈ ਸੁਚੇਤ ॥੩੦॥ ਪਾਪੀ ਪੁੰਨੀ ਦੁਖ ਸੁਖ ਪਾਇ। ਚੰਦਅੰਸ ਮਹਿੰ ਪੁਨ ਮਿਲ ਜਾਇ[15]।ਤਿਨ ਦ੍ਵਾਰਾ[16]ਅੰਨਨ ਮਾਹਿੰ ਆਵੈ।ਚਾਕੀ ਮੂਸਲ ਤੇ[17] ਦੁਖ ਪਾਵੈ ॥ ੩੧ ॥ ਅਗਨੀ ਬਿਖੈ ਪਕਾਵਤਿ ਫੇਰ। ਭੋਗਹਿ ਨਾਨਾ ਕਸ਼ਟ ਬਡੇਰ। ਪੁਨ ਪ੍ਰਾਨੀ ਕੋ ਦਾੜ੍ਹਨਿ ਮਾਹਿੰ। ਚਿਬ੍ਯੋ ਬਹੁ ਭਾਂਤਨਿ ਤੇ ਦੁਖ ਪਾਹਿ ॥ ੩੨ ॥ ਉਦਰ ਬਿਖੈ ਜਠਰਾਗਨਿ ਤੇਜ। ਤਹਿੰ ਸੰਕਟ ਲਹਿ

[1]ਪੰਜਾਂ ਹੀ ਇੰਦ੍ਰੀਆਂ ਨੂੰ ਗ੍ਯਾਨ ਉਤਪਤ ਹੁੰਦਾ ਹੈ ਉਸ ਵੇਲੇ। [2]ਸੁਖੇਪਤੀ ਵਿਚ ਨਾੜੀ ਵਿਚ ਜਾਕੇ ਮਨ ਰਹਿੰਦਾ ਹੈ ਤਦੋਂ ਤੁਚਾ ਨਾਲ ਸਪਰਸ਼ ਨਹੀਂ ਕਰਦਾ। [3](ਉਸ) ਨਾੜੀ ਵਿਚ ਲਿਪਟਿਆ ਰਹਿੰਦਾ ਹੈ। [4](ਬਾਹਰਲੇ) ਗ੍ਯਾਨ ਦੀ ਪ੍ਰਾਪਤੀ ਉਸ ਨੂੰ ਨਹੀਂ ਰਹਿੰਦੀ। [5]ਤੁਚਾ ਨਾਲ। [6]ਛਾਲ ਚੀਰੀਏ ਤਾਂ ਉਸ ਦੇ ਤੈਵੇਂ ਹਿੱਸੇ (ਬਰਾਬਰ)। [7]ਨਾੜੀ। [8](ਉਸ) ਨਾੜੀ ਵਿਚ ਬੈਠਾ ਹੋਇਆ ਸਭ ਕੁਛ ਬਣਾਉਂਦਾ ਹੈ। [9]ਭਾਰੀ ਪਰਬਤ। [10]ਬ੍ਰਹਮੰਡ ਰਚਨ ਦੀ ਸ਼ਕਤੀ (ਇਸ ਮਨ ਵਿਚ ਹੁੰਦੀ ਹੈ, ਐਉਂ ਸੂਖਮ ਵਿਚ ਅਸਥੂਲ ਦਿਖਾਈ ਦਿੰਦਾ ਹੈ। [11]ਤਿਵੇਂ ਈਸ਼੍ਵਰ ਦਾ ਸੁਪਨਾ ਹੈ (ਜਗਤ)। [12]ਜਿਤਨਾ ਕੁ ਬ੍ਰਹਮਾ ਦੀ ਰਚਨਾ ਸੰਸਾਰ ਦਿਖਾਈ ਦਿੰਦੀ ਹੈ ਭਾਵ ਇਹ ਈਸ਼੍ਵਰ ਦਾ ਸੁਪਨਾ ਹੈ। [13]ਅਗ੍ਯਾਨ ਦੇ ਭਾਰੇ ਬੰਧਨ ਵਿਚ ਹੈਨ। [14]ਪਾਪਾਂ ਦੇ ਕਾਰਨ ਜਮ ਦੀਆਂ ਤਾੜਨਾ ਸਹਿੰਦਾ ਹੈ (ਜੀਵ)। [15]ਦੂਮਾਂ ਦੀ ਕਿਰਨ ਵਿਚ ਫਿਰ ਮਿਲ ਜਾਂਦਾ ਹੈ (ਜੀਵ)। [16](ਚੰਦ ਦੀਆਂ ਕਿਰਨਾਂ) ਦ੍ਵਾਰਾ। [17]ਚੱਕੀ ਤੇ ਮੂਸਲ ਆਦਿ ਤੋਂ। *ਪਾ:-ਲਟਕਿਓ।

†ਪਾ:-ਗਗਨ ਗਤਿ ਤਾਰੇ। ‡ਪਾ:-ਹਿਤ। ਪੁੰਪਾ:-ਬਚ।

ਅਸਨ ਅਮੇਜ[1]। ਪੁਨ ਰਸ ਸੰਗ ਨਸਾ ਮਹਿੰ ਬਸੈ। ਤਨ ਕੋ ਰੁਧਰ ਹੋਤਿ ਦੁਖ ਗ੍ਰਸੈ ॥੩੩॥ ਬਹੁਰ ਸ਼ੂਨ ਤੇ ਆਮਿਖ ਬਨੈ। ਤਹਾਂ ਪਹੁੰਚਿ ਬਡ ਸੰਕਟ ਸਨੈ। ਸਨੈ ਸਨੈ ਪੁਨ ਮੇਦ ਮਝਾਰਾ[2]। ਤਾਂਹਿ ਬਸਹਿ ਸਭਿ ਰੀਤਿ ਦੁਖਾਰਾ ॥੩੪॥ ਅਸਥੀ ਮਹਿੰ ਮੁਸ਼ਕਲਤਾ ਪਾਇ। ਇਮ ਹੀ ਸ਼ਪਤ ਧਾਤ[3] ਮਹਿੰ ਜਾਇ।ਪੁਨ ਬੀਰਜ ਕੋ ਮਿਲਿ ਕੈ ਸੰਗ। ਪ੍ਰਾਨੀ ਕੋ ਉਪਜਾਇ ਅਨੰਗ[4] ॥ ੩੫ ॥ ਇਸਤ੍ਰੀ ਕੋ ਸੰਜੋਗ ਕੋ ਪਾਇ। ਨਿਕਸ ਲਿੰਗ[5] ਤੇ ਭਗ[6] ਮਹਿੰ ਜਾਇ।ਰਜ ਕੋ ਰੁਧਰ ਬੀਰਜ ਲਪਟੀਤਿ[7]। ਗੁਲਕਾ ਸਮ ਗ੍ਰਭ ਥਲ ਥਿਰਿ-ਯੋਤਿ[8] ॥੩੬॥ ਤਹਿੰ ਨੌ ਮਾਸ ਬਾਸ ਕੋ ਪਾਇ। ਦੁਖ ਭੋਗੈ ਬਨਿ ਸਿਰ ਤਰ-ਵਾਇ[9]। ਮਿਲਨੋ ਰਹੈ ਮਲ ਮੂਤ੍ਰ ਕੋ ਸੰਗ। ਬਨਹਿ ਬ੍ਰਧਹਿ ਕਾਇਆਂ ਸਰ-ਬੰਗ[10] ॥੩੭॥ ਕਸ਼ਟ ਗਰਭ ਕੋ ਗਿਨੇ ਨ ਜਾਇੰ। ਜਿਨ ਕੋ ਸੁਨਿ ਰੁਮੰਚ ਹ੍ਵੈ ਆਇ[11]। ਭਗ ਦ੍ਵਾਰਾ ਨਿਕਸਤਿ ਦੁਖ ਪਾਵੈ। ਨੀਠ ਨੀਠ ਬਾਹਰ ਕੋ ਆਵੈ ॥੩੮॥ ਦ੍ਵਾਰ ਤੰਗ ਤਨ ਥੂਲ ਬਡੇਰਾ[12]। ਜੰਤੀ ਸਮ[13] ਖੈਂਚਯ ਤਿਸ ਬੇਰਾ। ਆਪ ਦੁਖੀ, ਜਨਨੀ ਦੁਖ ਦੇਤਿ। ਨਿਕਸਤਿ ਗਿਰਤਾ ਹੋਤਿ ਅਚੇਤ ॥ ੩੯ ॥ ਜਥਾ ਬਿਰਣ ਤੇ ਪਰਹਿ ਸੁ ਕੀਰ[14]। ਤਿਮ ਬਾਹਰ ਭਾ ਬਹੁ ਦੁਖ ਪੀਰਾ। ਕਿਤਿਕ ਸਮੇਂ ਮਹਿੰ ਚੇਤਨ ਹੋਇ। ਸੁਧ ਕੋ ਪਾਇ ਉਠਤਿ ਹੈ ਰੋਇ ॥੪੦॥ ਬਾਲ ਅਵਸਥਾ ਮਹਿੰ ਦੁਖ ਘਨੇ।ਰਾਵ ਰੈਕ ਕੋ ਇਹ ਸਭਿ ਬਨੈਂ[15]। ਸਗਰੇ ਗਰਭ ਬਿਖੈ ਪਰਿਆਵੈਂ[16]।ਬਾਲ ਮੂੜ[17]ਰੋਦਨ[18]ਤਪਤਾਵੈ॥੪੧॥ਕ-ਸ਼ਟ ਹੋਤਿ ਨਹਿੰ ਜਾਤਿ ਬਤਾਯੋ।ਸਦਾਅਸ਼ੁਚਿ[19] ਛਾਹਿਕਤਿ[20] ਛਰਪਾਯੋ[21]। ਰਹੈ ਅਸ਼ਕਤਿ ਕ੍ਰਿਯਾ ਨਹਿੰ ਹੋਇ। ਜਾਚਹਿ ਚੇਦ ਕਹਾਂ ਦੇ ਕੋਇ[22] ॥੪੨॥ ਇੱਤਨਾਦਿਕ ਸੰਕਟ ਗਨ ਪਾਇ। ਭਯੋ ਤਰੁਨ ਤਰੁਨੀ ਚਿਤ ਲਾਇ।

---

[1]ਭੋਜਨ ਵਿਚ ਮਿਲਿਆ। [2]ਮਿੱਝ ਵਿਚ। [3]ਰਕਤ, ਵੇਮ,ਨਾੜੀ, ਤੁਚਾ,ਅਸਥਿ, ਮਿੱਝ (ਚਰਬੀ), ਵੀਰਜ। [4]ਕਾਮ। [5]ਇੰਦ੍ਰੀ। [6]ਯੋਨੀ। [7]ਰਜ ਦੇ ਲਹੂ ਵਿਚ ਜਦ ਵੀਰਜ ਲਪਟਿਆ। [8]ਗਰ-ਭਾਸ਼ਯ ਵਿਚ ਟਿਕਕੇ ਗੋਲ ਮੋਲ (ਜਿਹਾ) ਬਣਦਾ ਹੈ। [9]ਸਿਰ ਤਲਵਾਇਆ ਰਹਿਕੇ। [10](ਉਸ ਗੋਲੇ ਦੇ ਫੇਰ) ਸਾਰੇ ਅੰਗ ਬਣਦੇ ਵਧਦੇ ਤੇ ਸਰੀਰ (ਬਣਦਾ ਹੈ)। [11]ਰੋਮ ਖੜੇ ਹੋ ਜਾਂਦੇ ਹਨ। [12](ਜੋਨੀ ਦਾ) ਦਵਾਰਾ ਤੰਗ ਹੈ ਤੇ (ਵੱਚੇ ਦਾ) ਸਰੀਰ ਬਹੁਤ ਥੂਲ ਤੇ ਵਡਾ ਹੁੰਦਾ ਹੈ। [13](ਜਿਵੇਂ ਸੁਨਾਰਾ) ਤਾਰ (ਖਿੱਚਦਾ ਹੈ) ਬਾਰੇ (ਵਿਚੋਂ ਤਿਸ) ਵਾਂਗ। [14]ਜਿਵੇਂ ਚੋੜੇ ਵਿਚੋਂ ਕੀੜਾ (ਡਿੱਗ ਪੈਂਦਾ ਹੈ)। [15]ਭਾਵੇਂ ਰਾਜਾ ਹੋਵੇ ਭਾਵੇਂ ਕੰਗਾਲ ਸਭ ਨੂੰ ਇਹ (ਦੁੱਖ) ਬਣਦੇ ਹੋਨ। [16]ਸਾਰੇ ਗਰਭ ਵਿਚ ਪੈਕੇ ਹੀ (ਮੰਸਾਰ ਵਿਚ) ਆਉਂਦੇ ਹਨ। [17]ਬੱਚਾ ਮੂਰਖ ਹੁੰਦਾ ਹੈ। [18]ਰੋਂਦਾ ਹੈ। [19]ਮੈਲਾ। [20]ਤ੍ਰਬੁਕਦਾ ਹੈ। [21]ਭਰਦਾ ਹੈ। [22]ਓਦ੍ਹਮਾ ਮੰਗਦਾ ਹੈ ਭਲਾ ਕੌਣ ਲਿਆਕੇ ਦੇਵੇ।

ਬਧੈ ਬਿਕਾਰ ਅਨੇਕ ਪੁਕਾਰਾ। ਸ਼ੱਤ੍ਰੂ ਮਿੱਤ੍ਰ ਕਰਿ ਬੈਧ ਅਖਾਰਾ[1] ॥ ੪੩ ॥
ਚਹਯੋ ਪਦਾਰਥ ਹਾਥ ਨ ਆਇ[2]।ਜੋ ਪ੍ਰਾਪਤਿ ਸੋ ਨਹਿ ਖੁਸ ਜਾਇ[3]।
ਜਿਤ ਕਿਤ ਧਨ ਕੋ ਲੈਬੇ ਹੇਤ। ਜਤਨ ਕਰਤਿ ਬਲ ਬੁੱਧਿ ਸਮੇਤ॥੪੪॥
ਤ੍ਰਿਪਤਿ ਹੋਨਿ ਲਗ ਪ੍ਰਾਪਤਿ ਨਾਂਹੀ[4]।ਬੋਲੈ ਕੂਰ, ਨ ਧਰਮ ਰਖਾਹੀ। ਭਯੋ
ਬ੍ਰਿੱਧ ਨਿਰਬਲ ਤਨ ਰਹਿਯੋ। ਜੀਰਣ ਅਧਿਕ ਜਰਜਰੀ ਲਹਿਯੋ ॥੪੫॥
ਖਾਂਸੀ ਆਦਿ ਬਨਾਧਿ ਹੁਇਂ ਬ੍ਰਿੰਦ।ਅਪਮਾਨਤ ਪਰਵਾਰ ਬਿਲੰਦ[5]। ਸੰਕਟ
ਅਧਿਕ ਪਾਇ ਮਰਿ ਰਹੈ। ਜੀਵ ਗਤੀ ਜਿਮ, ਕਮਾ ਕਰਿ ਕਹੈਂ[6] ॥ ੪੬ ॥
ਲੇਸ਼ ਮਾਤ੍ਰ ਦੁਖ ਬਰਨਨ ਕਰੇ।ਸਰਬ* ਜਿ ਕਹੈਂ ਗ੍ਰੰਥ ਇਕ ਭਰੇ। ਜਨਮ
ਕਰੋਰਹੁੰ ਧਰਿ ਧਰਿ ਮਰਿਯੋ। ਕਿਸੀ ਸ਼ਰੀਰ ਬਿਖੈ ਨਹਿਂ ਥਿਰਿਯੋ ॥ ੪੭ ॥
ਜਨਮ ਅਸੰਖ ਭਵਿੱਖਤਿ[7] ਲਹੈ। ਦੁਖ ਸੁਖ ਕੂਰ ਭੋਗ ਮਰਿ ਰਹੈ[8]। ਬਿਨ
ਸਤਿਗੁਰ ਕੀ ਸ਼ਰਨੀ ਪਰੇ।ਕੋਇ ਨ†ਬੰਦ ਖਲਾਸੀ ਕਰੇ ॥੪੮॥ ਕੂਰ ਭਾਗ
ਤੇ ਭਾਉ ਭਗਤਿ ਲਹਿ।ਬਨਹਿ ਸਿੱਖ ਗੁਰ ਚਰਨ ਸ਼ਰਨ ਰਹਿ।ਤਨ ਕਰਿ
ਮਨ ਕਰਿ ਧਨ ਕਰਿ ਸੇਵਾ। ਛਲ ਬਿਨ ਹ੍ਵੈ ਰਿਝਾਇ ਗੁਰਦੇਵਾ ॥ ੪੯ ॥
ਲੇ ਉਪਦੇਸ਼ ਕਮਾਵੈ ਮਨ ਤੇ। ਸੇਵਾ ਕਰਹਿ ਸਰਬ ਹੀ ਤਨ ਤੇ। ਤੌ ਇਸ
ਕੋ ਹੋਵਤਿ ਛੁਟਕਾਰਾ।ਕਰਮ ਬੈਧ ਤਜਿ[9] ਬਨਹਿ ਸੁਖਾਰਾ ॥੫੦॥ ਨਾਂਹਿ ਤ
ਵਹਯੋ ਫਿਰਤਿ‡ਬਿਲਪਾਵਤਿ§।ਜਗ ਸਮੁੰਦ੍ਰ ਕੋ ਪਾਰ ਨ ਪਾਵਤਿ[10]। ਦਇ-
ਆ ਸਿੰਘ ਉਪਦੇਸ਼ ਬਤਾਯੋ। ਸੁਨਤਿ ਖਾਲਸੇ ਧਰਿ ਸੁਖ ਪਾਯੋ ॥ ੫੧ ॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ ਸਿੱਖਨ ਉਪਦੇਸ਼' ਬਰਨੰ ਨਾਮ ਪੰਚਾਸਤੀ
ਅੰਸੂ ॥ ੫੦ ॥ ੫੧. [ਹਜ਼ੂਰੀ ਕਵੀਆਂ ਦੇ ਕਬਿੱਤ]।
ਦੋਹਰਾ ॥ ¶ਅਬਿ ਆਗੇ ਬਰਨਨ ਕਰੌਂ ਕਵਿ ਜਿ ਰਹੈਂ ਗੁਰ ਪਾਸ। ਸੁਜਸ

[1]ਜੱਜਨ ਤੇ ਵੈਰੀ ਥਾਪ ਕੇ (ਜੁੱਧ) ਅਖਾੜੇ ਮਚਾਉਂਦਾ ਹੈ। [2]ਜੋ ਪਦਾਰਥ ਚਾਹੁੰਦਾ ਹੈ ਸੋ ਹੱਥ ਨਹੀਂ ਆਉਂਦਾ (ਤਾਂ ਸੜਦਾ ਹੈ ਤੇ)। [3]ਤੇ ਜੋ ਪ੍ਰਾਪਤ ਹੈ, ਉਹ ਖੁੱਸ ਨਾ ਜਾਵੇ (ਇਹ ਚਿੰਤਾ ਰਹਿੰਦੀ ਹੈ)। [4]ਭਾਵ ਰੱਜਵਾਂ (ਪਦਾਰਥ) ਨਹੀਂ ਮਿਲਦਾ। [5]ਭਾਵ ਟੱਬਰ ਉਸਦਾ ਆਦਰ ਨਹੀਂ ਕਰਦਾ। [6]ਭਾਵ ਜੀਵ ਦੀ (ਦੁਖ ਭਰੀ) ਗਤੀ ਕਹੀ ਨਹੀਂ ਜਾ ਸਕਦੀ। [7]ਅਗੋਂ ਨੂੰ। [8]ਕੂੜੇ ਦੁਖ ਸੁਖ ਭੋਗਕੇ ਮਰ ਰਹਿੰਦਾ ਹੈ। [9]ਕਰਮਾਂ ਦੇ ਬੰਧਨ ਤਜਕੇ।

*ਪਾ:—ਬਹੁ। †ਪਾ:—ਨਹਿ। ‡ਪਾ:—ਫਿਰੈ। §ਪਾ:—ਬਿਲਪਾਵਹਿ।

¶ਕਵੀ ਜੀ ਇਸ ਅੰਸੂ ਵਿਚ ਕਵੀਆਂ ਦੇ ਕਬਿੱਤ ਦੇਣਗੇ ਉਸ ਪਿਛੇ ਵਿਚੋਂ ਜੋ ਆਪ ਨੂੰ ਪ੍ਰਾਪਤ ਹੋਇਆ ਹੈ। ਲਾਇਕ ਕਵੀ ਹੋਣ ਕਰਕੇ ਇਨ੍ਹਾਂ ਕਬਿੱਤਾਂ ਨੂੰ ਲਿਖਦਿਆਂ ਆਪ ਨੂੰ ਕਈ ਥਾਈਂ ਆਪਣੀ ਕਵਿਤਾ ਕਰਨ ਦਾ ਹੁਲਾਸ ਆ ਜਾਂਦਾ ਹੈ ਸੋ ਜੋ ਆਪ ਨੇ ਆਪਣੇ ਛੰਦ ਰਚਕੇ ਏਥੇ ਦਿਤੇ ਹਨ, ਉਨ੍ਹਾਂ ਵਿਚ ਆਪਣਾ ਨਾਮ ਦੇ ਦਿਤਾ ਹੈ ਜਿਸ ਤੋਂ ਕੋਈ ਭੁਲੇਵਾ ਨਹੀਂ ਪੈਂਦਾ।

ਕਬਿੱਤਨ ਮਹਿ ਕਰਨੋ ਲੋਤਿ ਭਏ ਧਨ ਰਾਸ ॥ ੧ ॥ ਚੌਪਈ ॥ ਧਨ ਅਰਥੀ ਧਨ ਗਨ ਕੋ ਪਾਯੋ। ਨਿਜ ਬੁਧਿ ਕਰਿ ਗੁਰਦੇਵ ਰਿਝਾਯੋ। ਅਪਰ ਪਦਾਰਥ ਜਿਨ ਕਿਨਿ ਚਾਹਾ। ਦਸਮ ਗੁਰੂ ਤੇ ਲੀਨਸ ਪਾਹਾ[1] ॥ ੨ ॥ ਮਹਾਂ ਉਦਾਰ ਮੁਕਤਿ ਲੌ ਦੇਤਿ। ਚਹੁੰਦਿਸ਼ ਤੇ ਕਵਿ ਤਮਾਗਿ ਨਿਕੇਤ। ਆਨਿ ਅਨੰਦ ਪੁਰਿ ਕੀਨਸਿ ਬਾਸਾ। ਸੁਤ ਬਿਤ ਆਦਿ ਪਾਇ ਸੁਖ ਰਾਸਾ ॥ ੩ ॥ ਜੋ ਨਿਸ਼ਕਾਮ ਮੁਕਤਿ ਹੀ ਦਈ। ਕਿਤਿਕ ਸੰਪਦਾ ਅਰੁ ਗਤਿ ਲਈ[2]। ਚਾਰਹੁੰ ਚੱਕਨਿ ਗੁਰ ਜਸ ਫੈਲਾ। ਮਨਹੁੰ ਚੰਦ ਉੱਜਲ ਬਿਨ ਮੈਲਾ ॥ ੪ ॥ ਕੋਤਿਕ ਕਵੀਯਨਿ ਕੇਰ ਕਬਿੱਤ। ਲਿਖੈਂ ਸੁਨਾਵਨਿ ਕੋ ਹਿਤ ਮਿੱਤ! ਗੁਰ ਸਿੱਖਨਿ ਕੋ ਹੋਤ ਰਿਝਾਵਨਿ। ਅਰ ਪ੍ਰਭੁ ਲੋਗਨਿ ਜਿਨ ਮਨ ਪਾਵਨ ॥ ੫ ॥ ਸ਼੍ਰੀ ਕਲਗੀਧਰ ਕੀ ਬਰ ਕਥਾ। ਕਥੈਂ ਜਥਾਮਤਿ ਸੁਨੀਯਹਿ ਤਥਾ। ਅਦਭੁਤਿ ਕਰੈ ਚਰਿਤ ਗੁਨ ਖਾਨੀ। ਕਹੈ ਜਿਨਹੁੰ ਭਈ ਪਾਵਨ ਬਾਨੀ[3] ॥ ੬ ॥ ਗੁਰ ਕੀ ਦਾਤ ਬੀਰਤਾ ਭਾਰੀ। ਬੀਚ ਕਬਿੱਤਨਿ ਜਥਾ ਉਚਾਰੀ। ਅਬਿ ਸੋ ਲਿਖੈਂ ਕਵਿਨਿ ਕਹਿ ਜੈਸੀ[4]। ਸੁਨਹੁ ਖਾਲਸਾ! ਉਪਮਾ ਤੈਸੀ:- ॥ ੭ ॥ ਕਬਿੱਤ ॥ [5]ਅਵਧ ਅਨਾਏ ਕਹਾਂ, ਤਿਲਕ ਬਨਾਏ ਕਹਾਂ, ਦ੍ਵਾਰਕਾ ਛਪਾਏ ਕਹਾਂ ਤਨ ਤਾਈਯਤਿ ਹੈ[5]? ਕੋਵਿਦ[6] ਕਹਾਏ ਕਹਾਂ, ਬੇਨੀ[7] ਕੋ ਮੁੰਡਾਏ ਕਹਾਂ ਕਾਸ਼ੀ ਕੋ ਬਸਾਏ ਕਹਾਂ ਲਾਹਾ ਲਖੀਯਤਿ ਹੈ[8]*? ਮੋਹਨ ਮਨਾਏ ਕਹਾਂ[9], ਭੂਪਤਿ ਰਿਝਾਏ ਕਹਾਂ, ਕਹਾਂ ਹੇਸਰਾਮ ਜੋ ਧਰਾ ਮੈਂ ਧਾਈਯਤਿ ਹੈ[10]? ਚਾਰਹੂੰ ਬਰਨ ਤਾਂਕੋ ਹਰਨਿ ਕਲੇਸ਼ ਗੁਰ ਗੋਬਿੰਦ ਕੋ ਚਰਨ ਮੁਕਤਿਪਾਈਯਤਿਹੈ[11] ॥ ੮ ॥ ਜਹਾਂ ਦਿਨਕਰ ਕੋ ਪ੍ਰਤਾਪ ਦਿਨਮਾਨ ਨਾਂਹੀ[12], ਜਹਾਂ ਨ ਦਿਲੇਸ਼ ਕੋ ਪ੍ਰਤਾਪ ਛਾਈਯਤਿ ਹੈ। [13]ਜਹਾਂ ਨ ਕਲਾਨਿਧਿ ਕੀ ਕਲਾ ਕੀ

[1]ਪਾ: ਲਿਆ। [2]ਕਈਆਂ ਨੇ ਧਨ ਤੇ ਮੁਕਤੀ(ਦੁਇ)ਲਏ। [3]ਜਿਨ੍ਹਾਂ ਨੇ ਚਰਿੱਤ੍ਰ ਕਰੇ ਹਨ ਉਨ੍ਹਾਂ ਦੀ ਬਾਣੀ ਪਵਿੱਤ੍ਰ ਹੋਈ ਹੈ। [4]ਕਵੀਆਂ ਨੇ ਜੈਸੀ ਕਹੀ ਹੈ। [5]ਅਜੁੱਧਿਆ (ਜਾਕੇ ਸਰਜੂ ਨਦੀ ਵਿਚ) ਨ੍ਹਾਤਿਆਂ ਕੀ, (ਮੱਥੇ ਤੇ) ਤਿਲਕ ਬਣੌਣ ਨਾਲ ਕੀ, ਦ੍ਵਾਰਕਾ ਛਾਪੇ ਲਵਾਉਣ ਨਾਲ ਕੀ ਤੇ ਤਨ ਤਪਾਵਣ ਤੋਂ ਕੀ [ਤਨ ਤਪਾਉਣਾ=ਪੰਚ ਅਗਨੀ ਤਪਨੀ]। [6]ਪੰਡਤ। [7]ਬੋਦੀ। [8]ਕਾਸ਼ੀ ਵਿਚ ਵਸਣ ਤੇ ਲਾਭ ਕੀ ਮਿਲਦਾ ਹੈ? [9]ਕ੍ਰਿਸ਼ਨ ਮਨਾਵਣ ਤੇ ਕੀ। [10]ਧਰਤੀ ਵਿਚ ਦੌੜਨ ਤੇ ਕੀ? ਭਾਵ (ਮੁਕਤੀ ਲਈ ਦੇਸ਼ ਦੇਸ਼ ਫਿਰਨ ਅਥਵ ਪ੍ਰਿਥਵੀ ਪ੍ਰਕਰਮਾ ਕਰਨ ਤੇ ਕੀ ਲਾਭ?) [11]ਉਨ੍ਹਾਂ ਦੇ ਕਲੇਸ਼ ਨਾਸ਼ ਕਰਨ ਵਾਲੇ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਹਨ ਜਿਨ੍ਹਾਂ ਤੋਂ ਮੁਕਤੀ ਪਾਈਦੀ ਹੈ। [12]ਜਿੱਥੇ ਸੂਰਜ ਦੇ ਪ੍ਰਤਾਪ ਕਰਕੇ ਦਿਨ ਵਾਰ ਦੀ ਗਿਣਤੀ ਨਹੀਂ ਹੈ। [13]ਜਿੱਥੇ ਚੰਦ੍ਰਮਾਂ ਦੀ ਕਲਾ ਦੀ ਇਕ ਕਿਰਣ ਨਹੀਂ ਪ੍ਰਕਾਸ਼ਦੀ, ਜਿਸ ਥਾਂ ਤੇ ਸ਼ੇਰਾਂ ਦੇ ਝੁੰਡ ਦੌੜਦੇ ਹਨ।

*ਪਾ:—ਹਲਾਹਲ ਖਾਈਅਤ ਹੈ।

ਕਿਰਨ ਏਕ, ਜਹਾਂ ਮ੍ਰਿਗ ਰਾਜਨ ਕੋ ਥਰ ਧਾਈਯਤਿ ਹੈਂ[੧]। ਜਹਾਂ ਸੁਰ-ਪਤਿ[੨] ਕੀ ਨ ਗਤਿ, ਰਤਿਪੱਤਿ ਕੀ ਨ ਮਤਿ[੩], ਕਹਾਂ ਧੌਲਪਤਿ ਹੂੰ ਮੈਂ ਪਾਈਯਤਿ ਹੈ[੪]। ਜਹਾਂ ਸ਼ਰੁਤਿ ਸਿੰਮ੍ਰਿਤਿ ਸੁਨੀ ਨ ਸ਼ੂਨ ਸੁਪਨੇ ਹੂੰ ਤਹਾਂ ਗੁਰੂ ਗੋਬਿੰਦ ਕੋ ਜਸ ਗਾਈਯੈਤਿ ਹੈ॥੯॥ ਸ੍ਵੈਯਾ॥ ਕੌਨ ਬਨਾਰਸੀ ਬਾਸ ਕਰੈ ਜਹਿੰ ਬਾਸ਼ਕ ਨਾਗ ਹੀਯੋ ਮੈਂ ਲਸੈ[੫]। ਔਧ ਕੋ ਔਸਰ ਨਾਥ ਭਇਓ ਰਘੁ-ਨਾਥਕੋ ਪਾਇ ਨ ਪਾਪ ਨਸੈ**।ਕਰਿ ਮੁੰਡਨਕੋ ਨਸਿਤਾਸਿਤ ਮੇਂ ਜਹਿਂ† ਦੇਖਿ ਕੈ ਲੋਕ ਰੁ ਦੇਵ ਹਸੈਂ[੬]। ਇਮ ਤੇਗ ਬਹਾਦਰ ਨੰਦ ਜਰੋ, ਕਿਨ ਗੋਬਿੰਦ ਰਾਇ ਗੁਰੂ ਦਰਸੈ[੭]?॥੧੦॥ਕਬਿੱਤ ॥ ਚਾਰੋਂ ਚੱਕ ਸੇਵੈਂ ਗੁਰੂ ਗੋਬਿੰਦ ਤਿਹਾਰੇ ਪਾਇ, ਮੇਰੇ ਜਾਨੈ ਆਜ ਤੂੰਹੀ ਦੂਜੋ ਕਰਤਾਰ ਹੈਂ[੮]।ਪਥਲ ਪ੍ਰਿਥ ਖੰਡ ਖੰਡ ਮਹਿਮੰਡਲ ਮਹਿ, ਸਾਚੋ ਪਾਤਸ਼ਾਹੁ, ਜਾਂਕੋ ਸਾਚੋ ਸਿਰ ਭਾਰਹੈ[੯]। ਕਾਮਨਾ ਕੋ ਦਾਨ ਬਾਨ ਜਾਂਕੀ[੧੦], ਹੈਸਰਾਮ ਕਹੈ, ਪਰਮ ਧਰਮ ਦੇਖੈ ਬਿਬਧ ਬਿਚਾਰ ਹੈ[੧੧]।ਪਰਮ ਉਦਾਰ, ਪਰ ਪੀਰ ਕੋ ਹਰਨਹਾਰ, ਕੌਨ ਜਾਨੈ ਕਉਨੈ ਭਾਂਤਿ ਲੀਨੋ ਅਵਤਾਰ ਹੈ[੧੨]॥੧੧॥ਅਥ ਸ਼ਿਕਾਰ ਬਰਨਨੰ॥ਕਬਿੱਤ॥

---

[੧]ਦੇਖੋ ਪ੍ਰਯਾਗ ਪਿਛਲਾ ਪੰਨਾ ਅੰਕ ੧੩।[੨]ਇੰਦ੍ਰ।[੩]ਕਾਮਦੇਵ ਦੀ ਬੁੱਧੀ (ਜਿੱਥੇ ਨਹੀਂ ਪਹੁੰਚਦੀ)। [੪]ਸ਼ਿਵਜੀ ਵਿਚ ਬੀ ਇਹ ਮਤੀ ਕਿੱਥੋਂ ਪਾਈ ਜਾਂਦੀ ਹੈ (ਜੋ ਉੱਥੇ ਅੱਪੜੇ)। [੫]ਜਿੱਥੇ (ਸ਼ਿਵਜੀ ਦੇ) ਬਾਸ਼ਕ ਨਾਗ ਛਾਤੀ ਤੇ ਲਿਸ਼ਕ ਰਿਹਾ ਹੈ। [੬](ਆਪਣੇ) ਸਮੇਂ ਸਿਰ ਅਜੁੱਧਿਆ ਦੇ ਪਤੀ ਰਘੁਨਾਥ ਜੀ ਹੋਏ (ਪਰ ਹੁਣ ਓਹ ਓਥੇ) ਮਿਲਦੇ ਨਹੀਂ, (ਇਸ ਲਈ ਅਜੁੱਧਿਆ ਗਿਆਂ ਹੁਣ) ਪਾਪ ਦੂਰ ਨਹੀਂ ਹੁੰਦੇ। [ਪਾਇ ਨ=ਮਿਲਦੇ ਨਹੀਂ, 'ਨ' ਦੇਹੁਰੀ ਦੀਪਕ ਹੈ]। [੭]ਪ੍ਰਯਾਗ ਵਿਚ ਕੋਈ ਜਾਕੇ ਕਿਉਂ ਸਿਰ ਮੁਨਾਵੇ ਜਿਸ (ਮੁੰਨੇ ਹੋਏ ਸਿਰ) ਨੂੰ ਦੇਖਕੇ ਦੇਵਤੇ ਤੇ ਮਨੁੱਖ ਮਖੌਲ ਕਰਨ। [ਸਿਤਾਸਿਤ=ਸਿਤ+ਅਸਿਤ=ਚਿੱਟਾ ਤੇ ਕਾਲਾ, ਗੰਗਾ ਤੇ ਜਮਨਾ। ਭਾਵ ਹੈ ਗੰਗਾ ਜਮਨਾਂ ਦਾ ਸੰਗਮ, ਪ੍ਰਯਾਗ]।[੮](ਇਸ ਵੇਲੇ) ਏਥੇ (ਅਨੰਦਪੁਰ ਵਿਚ ਗੁਰੂ) ਤੇਗ ਬਹਾਦਰ ਜੀ ਦੇ ਸਪੁੱਤ੍ਰ ਪ੍ਰਕਾਸ਼ ਰਹੇ ਹਨ; ਕਿਉਂ ਨਾਂ (ਇਨ੍ਹਾਂ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ (ਪ੍ਰਤੱਖ) ਦਰਸ਼ਨ (ਏਥੇ ਆਕੇ) ਕਰੇ।[੯]ਮਹੀ ਮੰਡਲ ਦੇ ਖੰਡਾਂ ਖੰਡਾਂਵਿਚ ਬਲ ਧਾਰਕੇ(ਆਪ ਨੇ)ਦੰਗੀਤਨ੍ਹਾਂ(ਜ਼ਾਲਮਾਂ ਨੂੰ) ਦੰਡਿਆ;ਆਪ ਸੱਚੇ ਪਾਤਸ਼ਾਹ ਹੋ ਤੇ ਸੱਚੇ(=ਕਰਤਾਰ ਵਲੋਂ ਸ੍ਰਿਸ਼ਟੀ ਉਧਾਰਨਦਾ ਆਪਦੇ) ਸਿਰ ਭਾਰ ਹੈ ਭਾਵ ਫਰਜ਼ ਹੈ। [੧੦]ਮੁਰਾਦਾਂ ਦੇ ਪੂਰੇ ਕਰ ਦੇਣੇ ਵਾਲਾ ਜਿਨ੍ਹਾਂ ਦਾ ਸੁਭਾਵ ਹੈ। [੧੧](ਦੇਖੋ=) ਦਰਸ਼ਨ ਕਰਨ ਨਾਲ ਪਰਮ ਧਰਮ ਤੇ ਦੈਵੀ ਵਿਚਾਰ (ਦੇ ਦਾਤੇ ਹਨ) ਬਿਬੁਧ= ਦੇਵਤਾ। ਬਿਬੁਧ ਵਿਚਾਰ=ਦੈਵੀ ਵਿਚਾਰ। ਬਿਬਿਧ=ਤਰ੍ਹਾਂ ਤਰ੍ਹਾਂ ਦਾ, ਵਖਿੱਤ੍ਰ]। [੧੨]ਕੀ ਜਾਣੀਏ ਕਿਵੇਂ ਅਵਤਾਰ ਲੀਤਾ ਹੈ। ਬਿਸਮਾਦ ਦਾ ਵਾਕ ਹੈ ਕਿ ਐਸੇ ਕਠਨ ਸਮੇਂ ਐਡੇ ਉੱਚੇ ਹੋਕੇ ਸਾਡੇ ਅਧਰਮੀ ਜੀਵਾਂ ਵਿਚ ਕਿਵੇਂ ਆ ਗਏ।

*ਪਾ:–ਪਾਇਨ ਪਾਇ ਨਸੈ।

†ਕਈ ਗਯਾਨੀ 'ਮੈ ਜਹਿਂ' ਨੂੰ 'ਮੱਜਹਿਂ' ਸਮਝਕੇ 'ਇਸ਼ਨਾਨ ਕਰੇ' ਅਰਥ ਕਰਦੇ ਹਨ।

ਬੇਸ਼ ਬੇਸਰਾ ਹੈ ਗੁਰੂ ਗੋਬਿੰਦ ਕੀ ਸਰਕਾਰ, ਜਾਂਕੀ ਦਹਿਸ਼ਤ ਗਿਰੇ ਕੁਹਨ ਕੇ ਘਰ ਹੈਂ[1]। ਜਾਂਕੀ ਦਹਿਸ਼ਤ ਬਰ ਬਾਜਨ ਬਰ ਨ ਧਰੈਂ, ਜਾਂਕੀ ਦਹਿਸ਼ਤਿ ਛੁਟੇ ਬਹਿਰੀ ਕੇ ਬਰ ਹੈਂ[2]।ਜਾਂਕੀ ਦਹਿਸ਼ਤ ਚਾਰਾ ਚੁਗਤਿ ਨ ਚੱਕ੍ਰਵਾਕ, ਜਾਂਕੀ ਦਹਿਸ਼ਤ ਸ਼ਾਰਦੂਲ ਸੁਰਤ ਰਹੈ[3]।ਸਗਰੇ ਜਹਾਨ ਕੇ ਬਿਹੰਗ ਜਿਨ ਭੰਗ ਕੀਨੇ, ਕੋਪ ਸੁਨਿ ਆਵਤਿ ਕੁਲੰਗ ਪਾਇ ਤਰ ਹੈਂ[4] ॥ ੧੨ ॥ ਗਰੁਰ[5]ਗ਼ਾਫ਼ੂਰ ਤਜਸੋ, ਬਾਜ਼ ਸਭਿ ਬਾਜ਼ ਆਏ[6],ਜ਼ੋਰਾਵਰ ਜੁਰ੍ਰਾ ਜਾਨਿ ਜ਼ੋਰ ਆਨ ਹੈਂ ਭਏ[7]।ਹਾਥ ਗੁਰੂ ਗੋਬਿੰਦ ਕੇ ਬੇਸਰਾ ਸਿਧਾਯੋ ਮਾਨੋ ਛੂਟਸੋ ਲਖਿ ਲਾਖਨ ਬਿਹੰਗ ਲੀਨ ਹੈ ਗਏ[8]।ਚਰਨ ਚਪੇਟ,ਚੰਚ ਚੋਭਤੇ ਚਿਮਿਟਚਪਿ ਮਾਰਸੋ ਕੁਲਮੁਰਗ, ਕਲੋਲ ਜੀਅ ਮੈਂ ਭਏ[9]। ਤਾਂਹੀ ਖਿਨ ਤੀਖੇ ਤੇਜ਼ ਤਰਲ ਤੁਰੰਗ ਕੇਤੇ ਮੋਜਸੋਂ ਮੰਗਾਇ ਮੋਲਮਹਾਂਬਾਹੁ! ਤੈਂ ਦਏ[10]॥੧੩॥ਸੈਲਹਿੰ ਦਬਤਿ, ਐਲ ਪਰਤਿ ਅਲੰਕ ਪਰਿ ਖੈਲ ਭੈਲ ਖਲਕ ਖਲਨ ਘਰ ਬਾਰ ਹੈ[11]।ਕਾਨਨ ਕੁਰੰਕ, ਬਾਘੇ-ਮਦ ਕੇ ਮਤੰਗ, ਕਹੂੰ ਬਾਘਨ, ਬਿਹੰਗ, ਬ੍ਰਿਕ,ਬਾਨਰ ਕਹਾਂ ਰਹੈਂ[12]।ਝਾਂਖ,ਰੋਝ,ਰੀਛ, ਘਰ ਝਾਖਰ, ਬਰਾਹਨਿ ਕੇ,

---

[1]ਗੁਰੂ ਗੋਬਿੰਦ ਸਿੰਘ ਜੀ ਦੀ ਸਰਕਾਰ ਦਾ ਬੇਸਰਾ ਬਹੁਤ ਵਧੀਆ ਹੈ ਜਿਸ ਦੇ ਡਰ ਨਾਲ ਕੂਹੀਆਂ ਦੇ ਘਰ ਡਿੱਗ ਪਏ ਹਨ। [ਦੇਸ਼=ਵਧੀਆ। ਬੇਸਰਾ=ਬਾਜ਼ ਦੀ ਤਰ੍ਹਾਂ ਦਾ ਇਕ ਸ਼ਿਕਾਰੀ ਪੰਛੀ। ਕੂਹੀ=ਇਕ ਸ਼ਿਕਾਰੀ ਪੰਛੀ]। [2]ਜਿਸ ਦੇ ਡਰ ਕਰਕੇ ਸ਼ੂਸ਼ਟ ਬਾਜ਼ ਭੀ ਬਲ ਨਹੀਂ ਧਾਰਦੇ ਤੇ ਬਹਿਰੀਆਂ ਦੇ ਬਲ ਛੁੱਟ ਗਏ ਹਨ। [3]ਸ਼ੇਰਾਂ ਦੀ ਸੁਰਤ ਰਹਿ ਗਈ ਹੈ, ਭਾਵ ਹੋਸ਼ ਭੁੱਲ ਗਈ ਹੈ। (ਅ) ਸ਼ਾਰਦੂਲ ਸੁਰ ਤਰ ਹੈ=ਸ਼ੇਰ ਦੀ ਗਰਜ ਨੀਵੀਂ ਪੈ ਜਾਂਦੀ ਹੈ। [4]ਕੁਲੰਗ (ਪੰਛੀ ਆਪੇ) ਪੈਰਾਂ ਹੇਠ ਆ ਜਾਂਦੇ ਹਨ। [ਫਾ:, ਕੁਲੰਗ=ਕੂੰਜ, ਸਾਰਸ]। [5]ਗਰੜ ਨੇ। [6]ਬਾਜ਼ ਪਿੱਛੇ ਹਟ ਗਏ। [7]ਜ਼ੁਰਰੇ (ਏਸਦੇ ਨੂੰ) ਜ਼ੋਰਾਵਰ ਜਾਣਕੇ ਤਾਇਦਾਰ ਹੋ ਗਏ ਹਨ। [8](ਜਦੋਂ) ਗੁਰੂ ਗੋਬਿੰਦ ਸਿੰਘ ਜੀ ਦੇ ਹੱਥੋਂ ਛੋਟਾ ਬੇਸਰਾ ਛੁੱਟਿਆ ਲੱਖਾਂ ਪੰਖੀ ਉਸ ਨੂੰ ਛੁੱਟਿਆ ਦੇਖਕੇ ਰੁੰਮ ਹੋ ਗਏ। [9](ਪਹਿਲਾਂ ਇਸ ਨੇ) ਪੈਰਾਂ ਦੀ ਚਪੇਟ ਮਾਰੀ (ਫੇਰ) ਚੁੰਝ ਦੀ ਚੋਭ ਦਿਤੀ, (ਫਿਰ) ਗੁੱਸੇ ਵਿਚ ਆਕੇ ਦੱਬੜ ਕੇ ਕਲਮੁਰਗ ਨੂੰ ਮਾਰ ਲਿਆ, ਦੇਖਕੇ (ਗੁਰੂ ਜੀ) ਜੀ ਵਿਚ ਪ੍ਰਸੰਨ ਹੋਏ। [ਫਾ:, ਕਲ ਮੁਰਗ=ਰਿੱਧ ਦੀ ਇਕ ਕਿਸਮ ਜਿਸ ਦਾ ਸਿਰ ਲਾਲ ਤੇ ਰੰਗ ਜਿਹਾ ਹੁੰਦਾ ਹੈ, ਘੋਗੜ]। [10]ਓਸੇ ਸਮੇਂ ਛੇਤੀ ਨਾਲ ਜਿੰਨੇ ਹੀ ਦੌਚਲ ਘੋੜੇ (ਬਹੁਤੇ) ਮੁੱਲ ਵਾਲੇ ਦੁਸ਼ੀ ਨਾਲ ਮੰਗਾਏ ਤੇ ਹੇ ਮਹਾਬਾਹੁ! (=ਹੇ ਅਜਾਨ ਬਾਹੂ) ਤੁਸਾਂ ਦਾਨ ਕੀਤੇ। [11](ਜਦ ਸ਼ਿਕਾਰ ਚੜ੍ਹਦੇ ਹਨ ਤਾਂ) ਪਹਾੜ ਦਬਦੇ ਹਨ, ਰੌਲਾ ਆਕਾਸ਼ ਵਿਚ ਪੈਂਦਾ ਹੈ; ਖਲਕਤਾਂ (ਵਿਚ) ਤੇ ਖਲਾਂ (ਦੁਸ਼ਟਾਂ ਦੇ) ਘਰ ਬਾਰਾਂ ਵਿਚ ਹਲਚਲ ਮਚ ਜਾਂਦੀ ਹੈ। [12]ਜੰਗਲ ਵਿਚ ਹਰਨ ਤੇ ਮਦਮੱਤੇ ਹਾਥੀ, ਸ਼ੇਰ, ਪੰਛੀ, ਬਘਿਆੜ ਤੇ ਬਾਂਦਰ ਬਚਕੇ ਕਿੱਥੇ ਰਹਿਣ।

ਦਾਹਨਿ ਦਰਨ ਦੇਵਿ ਬਾਹਨ ਸੁ ਮਾਰ ਹੈਂ[1]।ਪਰਨ ਪੁਕਾਰ ਅਰਿ ਛੋਡੇ ਘਰ ਬਾਰ ਭਾਜੇ, ਸੋ ਤੌ ਗੁਰੂ ਗੋਬਿੰਦ ਕੀ ਸਹਿਜ ਸ਼ਿਕਾਰ ਹੈ[2]॥ ੧੪ ॥ ਸ੍ਵੈਯਾ ॥ ਸਾਜ ਸ਼ਿੰਗਾਰ ਚਢੇ ਗੁਰ ਗੋਬਿੰਦ ਪੱਬਸ੍ਰਨ ਸ਼ੁੰਗ ਪਿਸਾਨ ਭਏ ਨਿਤ[3]। ਲੰਕ ਅਤੰਕ ਪੁਕਾਰ ਪਰੀ, ਪੁਰਿ ਸ਼ੰਕ ਬਿਭੀਖਨ ਰੰਕ ਭਯੋ ਤਿਤ[4]। ਟੂਟਿ ਫਨੀ ਫਨ,ਹੂਟਿਗੇ ਦਿੱਗਜ,ਧੀਰਜ ਧੌਲ ਕੀ ਜਾਇ ਰਹੀ ਕਿਤ[5]। ਕੱਛਪ ਕੋਲ ਬਿਹਾਲ ਭਏ ਸਭਿ, ਚਾਲ ਪਰੇ ਚਤੁਰੰਗ ਚਮੂੰ ਚਿਤ[6]॥ ੧੫॥ ਦਾਨ ਕੇ ਕਬਿੱਤ:–[7]ਏਕ ਸੰਗ ਪਢੇ ਅਵੇਤਕਾ ਸੰਦੀਪਨ ਕੇ, ਸੋਈ ਸੁਧ ਆਈ ਤੌ ਬੁਲਾਇ ਬੂਝੀ ਬਾਮਾਮੈਂ[8]।ਪ੍ਰੰਗੀਫਲ ਹੋਤਿ ਤੌ ਅਸੀਸ ਦੇਤੌ ਨਾਥ ਜੀ ਕੌ, ਤੰਦੁਲ ਲੇ ਦੀਜੈ ਬਾਂਧ ਲੀਜੈ ਫਟੇ ਜਾਮਾ ਮੈਂ[9]। ਦੀਨ ਦੁਆਰ ਸੁਨਿਕੈਂ ਦਯਾਲਦਰਬਾਰਮਿਲ ਏਤੌਕੁਛਦੀਨੌਪਾਈਅਗਨਤ ਸਾਮਾਮੈਂ[10]।

[1]ਬਾਂਧ, ਦੌਬ, ਦਿੱਛ; ਬਾਰਾਂਸਿੰਙੇ ਤੇ ਸੂਰਾਂ ਨੂੰ (ਉਨ੍ਹਾਂ ਦੇ) ਘਰ (=ਬਨ) ਵਿਚ ਓਨ੍ਹਾਂ ਨੂੰ ਕੌਣ ਵਿਚੋਂ ਦਾਹੁੰਦੇ ਤੇ ਮਾਰਦੇ ਹਨ। [ਦਾਹਨ ਤੋਂ ਮੁਰਾਦ ਬੰਦੂਕ ਨਾਲ ਤੇ ਮਾਰ ਤੋਂ ਮੁਰਾਦ ਤਲਵਾਰ ਤੀਰ ਨਾਲ ਮਾਰਨ ਦੀ ਹੈ। ਦੇਵਿਬਾਹਨ=ਦੇਵੀ ਦੀ ਅਸਵਾਰੀ, ਭਾਵ ਸ਼ੇਰ । ਬਾਂਧ= ਚੀਤਲ ਮ੍ਰਿਗ। ਦੌਬ=ਨੀਲ ਗਾਇ। ਬਾਂਧਰ=ਬਾਰਾਂ ਸਿੰਙਾ]। (ਅ) ਦਾਹਨ ਦਰਨ=(ਸੂਰਾਂ ਦੀਆਂ) ਦਾਹੜਾਂ ਦਲਦੇ ਹਨ। [2]ਸ਼ਿਕਾਰ ਦੀ ਔਰੋਂ ਪੁਕਾਰ ਪੈਣ ਤੇ ਵੈਰੀ ਘਰ ਬਾਰ ਛੱਡਕੇ ਭੱਜ ਉਠਦੇ ਹਨ; ਇਹ ਗੁਰੂ ਜੀ ਦੇ ਸਹਿਜੇ ਭਾਣੇ ਦੇ ਸ਼ਿਕਾਰ (ਦਾ ਰੂਪਕ) ਹੈ। (ਅ) ਪੁਕਾਰ ਪੈ ਜਾਣ ਤੋਂ ਮਤਲਬ 'ਦੁਹਾਈ ਦੇ ਰਖ ਲੈ' ਦੀ ਅਵਾਜ਼ ਦੇਣ ਲਗ ਪੈਂਦੇ ਹਨ। [3]ਸ਼ਿੰਗਾਰ ਸਾਜਕੇ ਗੁਰੂ ਗੋਬਿੰਦ ਸਿੰਘ ਜੀ ਚੜ੍ਹਦੇ ਹਨ ਤਾਂ ਪਹਾੜੀਆਂ ਦੀਆਂ ਚੋਟੀਆਂ ਨਿਤ ਪਿਸਦੀਆਂ ਹਨ। [4]ਡੇ ਦੀ ਪੁਕਾਰ ਲੰਕਾ ਵਿਚ ਪੈ ਗਈ, (ਲੰਕਾ) ਪੁਰ ਤੇ ਬਿਭੀਖਨ ਲੰਕਮਾਨ ਹੋਕੇ(ਦਿਲੋਂ) ਰੰਕ ਹੋ ਗਿਆ, ਭਾਵ ਕਾਇਰ ਹੋ ਗਿਆ। [5]ਸ਼ੇਸ਼ਨਾਗ ਦੇ ਫਨ ਟੁੱਟ ਗਏ ਦਿਗਪਾਲ (ਹਾਥੀ) ਬੱਕ ਗਏ ਤੇ ਧੌਲ ਦਾ ਧੀਰਜ ਕਿਤੇ ਚਲਾ ਗਿਆ। [6](ਧਰਤੀ ਹੇਠਲੇ) ਕੱਛੂ ਤੇ ਸੂਰ ਘਬਰਾ ਗਏ (ਗੁਰੂ ਜੀ ਦੀ) ਚਤੁਰੰਗਨੀ ਸੈਨਾਂ ਨੂੰ ਚਾਲੇ ਪਿਆਂ ਵੇਖਕੇ। [7]ਸੁਦਾਮਾ ਨਾਮੇ ਕਵੀ ਜੋ ਗੁਰੂ ਦਰਬਾਰ ਵਿਚ ਰਿਹਾ ਹੈ. ਅਪਣੇ ਆਪਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਮਿੱਤ੍ਰ ਸੁਦਾਮਾ ਦਾ ਅਵਤਾਰ ਮਿਥ ਕੇ ਕਹਿੰਦਾ ਹੈ। [8]ਅਵੰਤਕਾ ਪੁਰੀ ਵਿਚ ਸੰਦੀਪਨ (ਉਸਤਾਦ ਪਾਸੋਂ) ਇਕੱਠੇ ਪੜੇ ਸੀ (ਕ੍ਰਿਸ਼ਨ ਤੇ ਸੁਦਾਮਾ), ਇਹ ਗਲ ਜਦ ਚੇਤੇ ਆਈ ਤਾਂ ਮੈਂ (ਅਪਣੀ) ਇਸਤ੍ਰੀ ਨੂੰ ਬੁਲਾਕੇ ਪੁੱਛਿਆ। [9]ਜੇ (ਘਰ ਵਿਚ) ਸੁਪਾਰੀ ਹੁੰਦੀ ਤਾਂ ਮੈਂ ਜਾਕੇ ਨਾਥ(ਭਾਵ ਗੁਰੂ ਗੋਬਿੰਦ ਸਿੰਘ ਜੀ) ਨੂੰ (ਛੋਟਾ ਧਰਕੇ) ਅਸੀਸ ਦੇਂਦਾ। (ਇਸਤ੍ਰੀ ਨੇ ਕਿਹਾ) ਚਾਵਲ ਹੀ ਲਿਜਾ (ਕੇ ਭੇਟਾ) ਦੇ ਦਿਓ, ਤੇ ਏਨੂ ਲਿਜਾਓ ਪਾਟੇ ਦੱਲੇ ਵਿਚ। (ਅ) (ਇਸਤ੍ਰੀ ਨੇ ਕਿਹਾ:–) ਤੰਦੁਲ ਲੈ। (ਮੈਂ ਕਿਹਾ:–) ਦੀਜੈ ਬਾਂਧ। (ਇਸਤ੍ਰੀ ਬੋਲੀ:–) ਲੀਜੈ ਫਟੇ ਜਾਮੇ ਮੈਂ (ਭਾਵ ਹੋਰ ਕਪੜਾ ਨਹੀਂ ਘਰ ਵਿਚ)। [10](ਨਾਥ ਜੀ) ਦੁਆਰੇ ਆਇਆ ਗਰੀਬ ਸੁਣਕੇ ਦਰਬਾਰ ਵਿਚ (ਅਗੋਂ ਉੱਠਕੇ) ਆ ਮਿਲੇ ਤੇ ਇੰਨਾਂ ਕੁਝ ਦਿੱਤਾ ਕਿ ਮੈਂ ਅਣਗਿਣਤ ਸਮਿੱਗ੍ਰੀ ਪਾ ਲਈ। [ਸਾਮਾਂ=ਸਾਮਾਨ, ਸਮੱਗ੍ਰੀ]।

ਪ੍ਰੀਤਿ ਕਰਿ ਜਾਨੈ ਗੁਰ ਗੋਬਿੰਦ ਕੈ ਮਾਨੈ, ਤਾਂਤੇ ਵਹੀ ਤੂੰ ਗੋਬਿੰਦ ਵਹੀ ਬਾਮਨ ਸੁਦਾਮਾ ਮੈਂ[1] ॥੧੬॥ ਕ੍ਰਿਗੁਨੇਦ ਦਾਨ ਦੀਨ, ਤਾਂਕੇ ਹੀ ਅੱਛਤ ਛੀਨ,ਜਾਚਤਿ ਫਿਰਤਿਦੀਨ ਦਿੱਜਨ ਕੋ ਗੋਤ ਹੈ।ਰਾਮਚੰਦ ਅਨੰਦ ਸੰਦੋਹ ਅਸੁਮੇਧ ਬਿਖੈ ਪਾਯੋ ਦਾਨ,ਖਾਯੋ ਪੁਤ ਪੋਤੇ ਨਾਤੀ ਪੋਤ ਹੈ।ਪੰਛ ਪੁਤ, ਸੂਰ ਸੁਤ,ਆਦਿ ਜੋ ਸੰਤੋਖ ਸਿੰਘ ਦੀਨੋ ਜਿਨ ਦਾਨ ਪੁਨ ਛੀਨਤਾ ਉਦੋਤ ਹੈ। ਸ੍ਰੀਗੁਰੂ ਗੋਬਿੰਦ ਸਿੰਘ ਦਾਨ ਦੀਨੋ ਕੋ ਨ ਸਮ,ਦਿਨ ਦਿਨ ਦੂਨੋ ਦੂਨੋਚੌਨੋ ਚੌਨੋ ਹੈਤਿ ਹੈ* ॥੧੭॥ ਅਰਬ ਅਰਾਕਵੈ ਦੈ ਨਾਬ ਦੈ ਰਕਾਬ ਵਾਰੇ, ਬਾਰੇ ਬਡੇ ਛੀਲ ਪੀਲ ਸੈਨਕ ਹੈਂ ਕੂਤ ਕੇ[2]। [3]ਚਪਲਾ ਸੇ ਚਪਲ,ਚਲਾਕ ਚਹੂੰ

[1]ਪ੍ਰੀਤਿ ਕਰਕੇ (ਮੈਂ ਤੁਸਾਨੂੰ) ਜਾਣ (ਪਰਖ) ਲਿਆ ਹੈ ਤੇ ਮੰਨ (=ਨਿਸ਼ਚੇ ਕਰ) ਲਿਆ ਹੈ ਕਿ ਤੂੰ ਹੈ ਗੁਰੂ ਗੋਬਿੰਦ ਸਿੰਘ ਜੀ ਉਹੋ ਗੋਬਿੰਦ ਹੈ ਤੇ (ਮੈਂ) ਉਹੀ ਸੁਦਾਮਾ (ਬ੍ਰਾਹਮਨ) ਹਾਂ। (ਅ) ਹੇ ਗੁਰੂ ਗੋਬਿੰਦ ਸਿੰਘ ਜੀ ! (ਆਪ ਨੇ ਜੋ) ਪ੍ਰੀਤ ਕਰਕੇ (ਮੈਨੂੰ) ਮਾਣ ਦਿੱਤਾ ਹੈ ਉਸ ਤੋਂ (ਮੈਂ) ਜਾਣ ਲਿਆ ਹੈ ਕਿ ਓਹੀ ਤੂੰ ਗੋਬਿੰਦ (ਕ੍ਰਿਸ਼ਨ) ਹੈਂ ਤੇ ਓਹੀ ਮੈਂ ਸੁਦਾਮਾ ਹਾਂ।

[2](ਹੇ ਨਾਬ) ਇਰਾਕ ਅਰਬ ਦੇ ਦੋ ਅਸਵਾਰੀ ਵਾਲੇ ਘੋੜੇ, ਦੋਵੇਂ ਨਾਯਾਬ, (ਬਾਰੇ=ਉਮਰ ਦੇ ਕੁਝ ਪਹਿਲੇ ਭਾਵ) ਚੜ੍ਹਦੀ ਜਵਾਨੀ ਵਾਲੇ, ਵਡੀ ਡੀਲ ਵਾਲੇ (ਐਸੇ ਕਿ) ਮਾਨੋਂ ਹਾਥੀਆਂ ਦੇ ਸਰਦਾਰ ਹਨ ਕੂਚ ਵਿਚ [ਅਃ, ਅਰਬ ਅਰਾਕ=ਇਰਾਕ਼ ਅ਼ਰਬ। ਨਾਮ ਹੈ ਦੇਸ਼ ਦਾ, ਫਾਃ, ਨਾਬ=ਨਾਯਾਬ, ਦੁਰਲਭ। ਫਾਃ, ਨਾਬ=ਸੁੰਦਰ, ਸ੍ਰੇਸ਼ਠ। ਫਾਃ, ਰਕਾਬ=ਸ਼ਾਹੀ ਦਾ ਘੋੜਾ]। (ਅ) ਪੀਲ਼+ਸੈਨ+ਕਾਹੈ+ਕੂ ਤਕੇ=ਭਾਵ ਇਨ੍ਹਾਂ ਨੂੰ ਤੱਕ ਕੇ ਫੇਰ ਹਾਥੀਆਂ ਦੀ ਸੈਨਾਂ ਨੂੰ ਕਿਉਂ ਕੋਈ ਤੱਕੇ।

[3]ਬਿਜਲੀ ਵਾਂਗ ਚੰਚਲ ਹਨ, ਚਹੁੰ ਪੈਰਾਂ ਤੋਂ ਪੂਰੇ ਚਲਾਕ ਹਨ, ਚਾਲ ਵਿਚ ਪੌਣ (ਵਰਗੇ ਹਨ;) ਸੂਰਜ ਦੇ (ਘੋੜੇ ਇਨ੍ਹਾਂ) ਦੀ ਬਰਾਬਰੀ ਨਹੀਂ ਕਰ ਸਕਦਾ [ਦਿਨਦੂਤ =ਅਰੁਣ, ਸੂਰਜ। ਸੂਰਜ ਦਾ ਰਥਵਾਹੀ। ਪਲ=ਪੱਲਾ=ਬਦੱਬਰੀ]।

*ਸ੍ਰੀ ਕ੍ਰਿਸ਼ਨ ਜੀ ਤੋਂ ਦਾਨ ਪਾਕੇ ਸੁਦਾਮਾ ਕਵੀ ਇਹ ਗਲ ਮੰਨਣ ਵਿਚ ਕਿ ਮੈਂ ਉਹੋ ਸੁਦਾਮਾ ਹਾਂ ਮਾਨੋਂ ਇਹ ਕਹਿ ਰਿਹਾ ਹੈ ਕਿ ਫੇਰ ਕੰਗਾਲ ਹੋ ਰਿਹਾ ਹਾਂ। ਇਸ ਖ਼ਜਾਲ ਤੋਂ ਕਵੀ ਜੀ ਨੂੰ ਹੋ ਬੀਤੇ ਵਡੇ ਦਾਨੀਆਂ ਦੇ ਦਾਨਾਂ ਨੂੰ ਪਾਕੇ ਦਿਜਾਂ ਦੇ ਫੇਰ ਲੋੜਵੰਦ ਦੇ ਲੋੜਵੰਦ ਬਣੇ ਰਹਿਣ ਦੇ ਭਾਵ ਨੇ ਗੁਰੂ ਜੀ ਦੇ ਦਾਨ ਦੀ ਵਿਸ਼ੇਸ਼ਤਾ ਦਰਸਾਉਣ ਲਈ ਇਹ ਕਬਿੱਤ ਲਿਖਣ ਲਈ ਪ੍ਰੇਰਿਆ ਜਾਪਦਾ ਹੈ, ਜਿਸ ਨੂੰ ਆਪ ਨੇ ਦੋ ਥਾਈਂ ਵਰਤਿਆ ਹੈ (ਦੇਖੋ ਰਾਸ ੬, ਅੰਸੂ ੧ ਅੰਕ ੧੨)। ਸ੍ਰੀ ਕ੍ਰਿਸ਼ਨ ਜੀ ਦੇ ਦਿੱਤੇ ਦਾਨ ਦਾ ਨਿਖੁੱਟ ਜਾਣਾ ਤਾਂ ਸੁਦਾਮਾ ਜੀ ਨੇ ਇਵੇਂ ਆਪ ਮੰਨਿਆਂ ਹੈ, ਹੋਰ ਮਹਾਂ ਦਾਨੀਆਂ ਦੇ ਦਾਨ ਬਾਬਤ ਕਵੀ ਜੀ ਇਸ ਛੰਦ ਵਿਚ ਜ਼ਿਕਰ ਕਰਦੇ ਹਨ। ਇਸ ਕਬਿੱਤ ਦੇ ਅਰਥ ਤੇ ਭਾਵ ਲਈ ਦੇਖੋ ਰਾਸ ੬, ਅੰਸੂ ੧, ਅੰਕ ੧੨। ਪਾਠ ਵਿਚ ਥੋੜਾ ਫਰਕ ਹੈ ਜੋ ਐਉਂ ਹੈ:-

੬. ਰਾਸ	੫ ਰੁਤ	ਭਾਵ ਅਰਥ
ਤਾਂਹੀ ਕੈ	ਤਾਂਕੈ ਹੀ	ਇਕੋ ਹੀ ਹੈ।
ਸ੍ਰੀ ਗੋਬਿੰਦ ਸਿੰਘ ਮਹਾਂ ਦਾਨ	ਸ੍ਰੀ ਗੁਰੂ ਗੋਬਿੰਦ ਸਿੰਘ ਦਾਨ	ਇਕੋ ਹੀ ਹੈ।

ਪਾਇ ਪੂਰੇ,ਪੌਨਗੌਨ,ਪਲ ਕੌ ਸਕੈ ਨ ਦਿਨਦੂਤ ਕੌ[1]। ਮਨ ਕੌ ਹਰਨ,ਮਨ ਮੀਨ ਕੌ ਦਰਨ,ਜਿਨੈ ਚਾਹਨ ਕੀ ਚਾਹ ਪਾਤਸ਼ਾਹਨ ਕੇ ਪੂਤਿ ਕੌ[2]। ਬਖਸ਼ੇ ਤਿਹਾਰੇ ਗੁਰ ਗੌਬਿੰਦ ਜੀ ਐਸੇ ਹੈ ਬਿਰਥ ਹੈਂ, ਨ ਜਾਇ ਪਾਇ ਗਏ ਪੁਰ-ਹੂਤ ਕੌ[3]॥੧੯।ਪਾਰਥ[4] ਸਮਾਨ ਮਹਾਂਭਾਰਥ[5] ਮਚਾਯੋ ਤਹਾਂ ਖਾਯੋ ਮਾਸਹਾ-ਰਨੀ ਅਹਾਰ ਜੋਤੋ ਖਾਇਰੌਂ[6]।ਮੰਦਰ ਸੋ ਮੋਕਲ ਗਇੰਦਨਿ ਕੀ ਗਰਜਨਿ ਧੌਂਸਾ ਕੀ ਧੁੰਕਾਰ ਧਰਾਸੀਸ ਅਕੁਲਾਇਰੌਂ[7]।ਐਸੋ ਕੀਨੌ ਸਮਰ ਅਮਰ ਲੋਕ ਸੁਨਿਯਤਿ ਤੋਰੋ ਹੀ ਬਖਾਨ ਖਾਨ ਪਾਨ ਸੋ ਭੁਲਾਇਰੌਂ[8]। ਮਾਰਿਕੈ ਮਦਾਨ ਅਰਿ ਡਾਰੇ ਗੁਰ ਗੋਬਿੰਦ ਕੇ ਕਾਲ ਕਲਾ ਫੇਰ ਕੌਊ ਕਾਲਹਿ ਸੁਹਾਇਰੌਂ[9] ॥ ੧੯ ॥ ਮਹਾਂ ਬਾਹੁ ਬੀਰ ਗੁਰ ਗੌਬਿੰਦ ਤਿਹਾਰੇ ਤ੍ਰਾਸ ਬੈਰਿਨਿ ਕੀ ਸੈਨਾ ਬਨ ਬਨ ਬਿਚਰਤਿ ਹੈ[10]। ਗਹਿ ਕਰਵਾਰ ਕਾਢਿ ਕਾਟਿ ਕੈ ਦੂਜਨ ਦਲ ਜੋਗਿ ਜੁਰੇ ਜੋਗਨਿ ਜਮਾਤ ਬਿਹਰਤਿ ਹੈ[11]। [12]ਸੋਹਬਿਨਿ ਹਨੇ ਰਿਪੁ

---

[1]ਇਸ ਦਾ ਪ੍ਰਯਾਯ ਪਿਛਲੇ ਪੰਨੇ ਦੇ ਅੰਕ ੩ ਵਿਚ ਹੈ। [2]ਮਨ ਦੇ ਹਰਨ ਵਾਲੇ (ਭਾਵ ਸੁਹਣੇ) ਹਨ, ਮੱਛੀ ਦੇ ਮਾਨ ਨੂੰ ਦਲਣ ਵਾਲੇ (ਭਾਵ ਚੰਚਲਤਾ ਤੋਂ ਹੈ), ਜਿਨ੍ਹਾਂ ਦੇ (ਚਾਹਨ=) ਵੇਖਣ ਦੀ ਚਾਹ ਪਾਤਸ਼ਾਹਾਂ ਦੇ ਪੁੱਤ੍ਰਾਂ ਨੂੰ ਭੀ ਹੈ। [3]ਹੇ ਗੁਰੂ ਗੋਬਿੰਦ ਸਿੰਘ ਜੀ ਤੁਹਾਡੇ ਬਖਸ਼ੇ ਹੋਏ ਘੋੜੇ ਐਸੇ ਵਿਰਥ (ਘੋੜੇ ਹਨ ਕਿ) ਇੰਦਰ ਕੋਲ ਗਿਆਂ ਭੀ ਨਹੀਂ ਲੱਭ ਸਕਦੇ। [ਹੈ ਵਿਰਥ=ਵਿ+ਰਥ+ਹਯ=ਓਹ ਘੋੜੇ ਜੋ ਰਥ ਵਿਚ ਨਾ ਲੱਗੇ ਹੋਣ, ਖਾਸ ਸ਼ਾਹੀ ਦੇ ਘੋੜੇ। (ਅ) ਹੇ ਗੁਰੂ ਜੀ ਤੁਸਾਡੇ ਬਖਸ਼ੇ ਘੋੜੇ ਐਸੇ ਹਨ ਕਿ ਜਿਨ੍ਹਾਂ ਨੇ ਪਾ ਲਏ ਸੋ ਬਿਰਥਾ ਨਹੀਂ ਗਏ, ਇੰਦ੍ਰ ਹੋ ਗਏ। [4]ਅਰਜਨ। [5]ਭਾਵ ਜੁੱਧ। [6]ਭਾਵ, ਮਾਸ ਹਾਰੀ ਪੰਛੀਆਂ ਇੱਲ ਆਦਿਕਾਂ ਨੇ ਰੱਜ ਰੱਜ ਕੇ ਮਾਸ ਖਾਧਾ ਮੁਰਦਿਆਂ ਦਾ। [7]ਮੰਦਰਾਂ ਤੋਂ ਨਿਕਲਕੇ ਹਾਥੀਆਂ ਦੀ ਗਰਜ ਤੇ ਧੌਂਸਿਆਂ ਦੀ ਧੁੰਕਾਰ ਸੁਣਕੇ ਰਾਜੇ ਘਬਰਾ ਗਏ। (ਅ) ਮੰਦ੍ਰਾਚਲ ਵਰਗੇ ਮਸਤ ਹਾਥੀਆਂ ਦੀ ਗਰਜ"""। [8]ਐਸਾ ਜੁੱਧ ਕੀਤਾ ਕਿ ਜਦ ਸੁਰਗ ਲੋਕ ਵਿਚ ਸੁਣਿਆਂ ਗਿਆ ਤਾਂ ਦੇਵਤੇ ਆਪਦੇ ਹੀ ਜ਼ਿਕਰ ਵਿਚ ਲਗ ਗਏ, ਖਾਣ ਪੀਣ ਤੱਕ ਭੁਲ ਗਿਓ ਨੇ। [9]ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਦਾਨ ਵਿਚ ਮਾਰਕੇ ਸੁੱਟੇ ਹੋਏ ਵੈਰੀ (ਐਸੇ ਹੁਣ ਮਰੇ ਹਨ ਕਿ) ਕਾਲ ਹੀ ਆਪਣਾ ਚਕਰ (ਫੇਰਕੇ ਕੋਈ ਸਮਾਂ ਜੀਤਣੇ ਪਰ ਮੁੜ) ਸੁਰਜੀਤ ਕਰ ਸਕੇ ਤਾਂ ਕਰ ਸਕੇ। [10]ਭਾਵ ਲੁਕੀ ਫਿਰਦੀ ਹੈ। [11](ਮਿਆਨ ਤੋਂ) ਤਲਵਾਰ ਫੜਕੇ ਕੱਢੀ ਤੇ ਦੁਰਜਨਾਂ ਦੇ ਦਲਾਂ ਨੂੰ ਕੱਟ ਲਿਆ (ਜਿਨ੍ਹਾਂ ਦੇ ਮਾਸ ਤੇ ਸਿਰਾਂ ਲਈ) ਸ਼ਿਵ ਤੇ ਜੋਗਨੀਆਂ ਦੀ ਜਮਾਤ ਜੁੜਕੇ ਮੈਦਾਨ ਵਿਚ ਫਿਰ ਰਹੀ ਹੈ। [ਜੋਗਿ=ਜੋਗੀ ਭਾਵ ਸ਼ਿਵ]। [12](ਆਪ ਦੇ ਸੂਰਮਿਆਂ ਦੇ) ਦੇਹਾਂ ਤੋਂ ਸੋਹਬੀ (ਬਰਛੀ) ਨਾਲ ਮਾਰੇ ਗਏ ਦੁਸ਼ਮਨਾਂ ਦੇ ਘਾਵਾਂ ਤੋਂ ਐਸੀ ਲਹੂ ਧਾਰਾ ਵਹੀ ਕਿ ਬਚਣ ਦੀ ਆਸ ਚੁਕ ਗਈ, (ਜੈਸੇ ਕਿ) ਅੱਗ ਲੱਗਿਆਂ ਧੂਆਂ ਘਰਾਂ ਦੇ ਆਕਾਰ ਦਾ ਹੋ ਜਾਂਦਾ ਹੈ (ਘਰਾਂ ਵਿਚ ਭਰ ਜਾਂਦਾ ਹੈ) ਤਾਂ ਬਰੋਖਿਆਂ ਵਿੱਚੋਂ ਬੱਪ ਬੱਪ ਕਰਕੇ (ਅੱਗ) ਨਿਕਲਦੀ ਹੈ (ਐਉਂ ਲਹੂ ਧਾਰਾ ਚਲ ਰਹੀ ਹੈ, ਤਦ ਫਿਰ ਭੀ ਆਸ ਬਚਣ ਦੀ ਹੋ ਸਕਦੀ ਹੈ)।

ਹਾਥਨਿ ਕੇ ਘਾਇਨ ਤੇ ਰੁੱਧ੍ਰ ਧਾਰ ਐਸੀ ਬਹੀ ਆਸ ਨ ਧਰਤਿ ਹੈ*।ਆਰ ਲਾਗੇ ਧੂਮ ਭਏ ਘਰਨਿ ਅਕਾਰ ਸਮ ਮਾਨਹੁ ਝਰੋਖਨਿ ਝਰੱਪਿਨ ਕਰਤਿ ਹੈ¹॥੨੦॥ਦਿਸ਼ ਦਿਸ਼ ਦੇਸ਼ ਦੇਸ਼ ਏਸ਼ ਦਿਗਪਾਲ† ਕੇਤੇ ਆਜ ਕਰੇ ਕਾਲ ਕੇਤੇ ਗੁਨਹਿਗਹਤਿ ਹੈਂ²। ਪ੍ਰਬਲਪ੍ਰਤਾਪੀ ਪਾਤਸ਼ਾਹ ਸਾਦੇ ਸੁਨੀਅਤਿ ਤੇਊ ਸਿਰ ਭੁਾਰ ਭੂ ਕੋ ਸਾਰਦਾ ਕਹਿਤ ਹੈ³।ਓਜਨ ਕੇ ਸੂਰ ਮਹਾਂ ਮੌਜਨ ਸੋਂ ਘੇਰ ਮਾਰ ਔਰ ਨ ਬਿਚਾਰ ਕੀਜੈ ਦਾਰਿਦ ਦਹਤਿ ਹੈਂ⁴। ਹਰਿ ਮਾਂਗੇ ਬਰ ਦੇਤਿ ਮਾਂਗ ਗੁਰ ਗੋਬਿੰਦ ਕੋ ਕਰਤਾਰ ਮਾਂਗੇ ਕਰਤਾਰ ਦੇ ਰਹਤਿ ਹੈਂ⁵॥ ੨੧॥ ਜੌਨੈ ਦੇਸ਼ ਜੱਯਤਿ⁶ ਨਰੇਸ਼ਨਿ ਕੇ ਪਾਸ ਤਹਾਂ, ਠੌਰ ਠੌਰ ਤੁਮਰੋ ਹੀ ਜਸ

---

¹ਇਸ ਦਾ ਅਰਥ ਪਿਛਲੇ ਪੰਨੇ ਦੇ ਅੰਕ ੧੨ ਵਿਚ ਹੈ। ²ਦਿਸ਼ਾ ਦਿਸ਼ਾ ਦੇ ਸ੍ਵਾਮੀ ਦਿਗਪਾਲ ਤੇ ਦੇਸ਼ ਦੇਸ਼ ਦੇ ਰਾਜੇ ਅੱਜ ਦੇ ਸਮੇਂ ਕਿੰਨੇ ਹੀ (ਆਪ ਦੇ) ਗੁਣਾਂ ਨੂੰ ਗ੍ਰਹਿਣ ਕਰਦੇ ਹਨ ਅਥਵਾ ਕਿੰਨੇ ਅਜ ਗ੍ਰਹਿਣ ਕਰਦੇ ਹਨ, ਕਿੰਨੇ (ਕਲ=, ਅੱਗੇ ਨੂੰ ਗ੍ਰਹਿਣ ਕਰਨਗੇ। ³ਆਪ ਪ੍ਰਬਲ ਪ੍ਰਤਾਪ ਵਾਲੇ ਤੇ ਸੱਚੇ ਪਾਤਸ਼ਾਹ ਸੁਣੀਂਦੇ ਹੋ, ਤੇ ਸ਼ਾਰਦਾ ਕਹਿੰਦੀ ਹੈ ਕਿ ਆਪ ਦੇ ਸਿਰ ਤੇ ਹੀ ਪ੍ਰਿਥਵੀ ਦਾ ਭਾਰ ਹੈ, ਭਾਵ ਆਪ ਦੇ ਆਸ਼੍ਰਯ ਹੈ। [ਸੂਚਨਾ—ਹੋ ਸਕਦਾ ਹੈ 'ਸਾਰਦਾ' ਕਵੀ ਦੀ ਥੀ ਛਾਪ ਹੋਵੇ]। ⁴ਉਮੰਗ ਤੇ ਉਤਸਾਹ ਦੇ ਮਹਾਂ ਸੂਰਮੇ ਹੋ, ਬਖਸ਼ਿਸ਼ਾਂ ਨਾਲ ਘੇਰਕੇ ਮਾਰ ਲੈਂਦੇ ਹੋ ਮੇਰੇ ਮਨ) ਹੋਰ ਵਿਚਾਰਾਂ ਵਿਚ ਨਾ ਪਉ, ਉਹ ਤਾਂ ਐਉਂ ਕਰਨ ਵਿਚ) ਦਰਿੱਦ੍ਰ (ਗਰੀਬੀ) ਦਾ ਨਾਸ਼ ਕਰ ਰਹੇ ਹਨ। [ਓਜ=ਉਤਸਾਹ, ਉਮੰਗ, ਜੋਸ਼। ਬਲ][ਸੂਚਨਾ—ਆਪ ਦੀ ਸਖਾਵਤ ਦੀ ਮਹਿਮਾ ਹੈ]। (ਅ) ਬਲਾਂ ਦੇ ਵਡੇ ਸੂਰਮੇ ਹਨ, ਮੌਜ ਨਾਲ ਭਾਵ ਸਹਿ ਮੁਕਾ ਹੀ ਵੇਰੀ ਨੂੰ ਘੇਰ ਮਾਰਦੇ ਹਨ, (ਦਾਨ ਦੇਣ ਵੇਲੇ ਕਿਸੇ ਦੇ ਅਧਿਕਾਰ ਆਦਿ ਦੀ) ਵੀਚਾਰ ਨਹੀਂ ਕਰਦੇ ਉਸ ਦਾ ਦਰਿੱਦ੍ਰ ਦੂਰ ਕਰ ਦੇਂਦੇ ਹਨ। ⁵ਹਰੀ ਤੋਂ ਕੁਛ ਮੰਗੀਏ ਤਾਂ ਓਹ ਵਰ ਦੇ ਦੇਂਦੇ ਹਨ, (ਪਰ ਮੇਰੇ ਮਨ ਨੂੰ) ਗੁਰੂ ਗੋਬਿੰਦ ਸਿੰਘ ਤੋਂ ਮੰਗ (ਜੋ) ਮੰਗਿਆਂ ਹੱਥਾਂ (ਦੇ ਦਾਨ) ਨਾਲ ਤਾਰ ਦੇਂਦੇ ਹਨ (ਤੇ ਨਾਲ) ਕਰਤਾਰ ਥੀ ਦੇ ਦੇਂਦੇ ਹਨ, ਭਾਵ ਵਾਹਿਗੁਰੂ ਪ੍ਰਾਪਤ (ਥੀ) ਕਰਾ ਦੇਂਦੇ ਹਨ। [ਕਰ ਤਾਰ=ਹੱਥਾਂ ਨਾਲ ਤਾਰਨਾ, ਕਰਤਾਰ=ਈਸ਼੍ਵਰ]। (ਅ) ਇਨ੍ਹਾਂ ਦੇ ਹਥੋਂ ਤੈਂਦ ਮੰਗੋ ਤਾਂ ਹੱਥਾਂ (ਦੇ ਦਾਨ) ਨਾਲ ਤਾਰ ਦੇਂਦੇ ਹਨ। [ਕਰ=ਹੱਥ। ਤਾਰ=ਤੈਂਦ। ਤੈਂਦ ਚੇਦ ਨੂੰ ਦੇਂਦੇ ਹਨ, ਉਸ ਤੋਂ ਦੇਣ ਨਾਲ ਤੈਂਦ ਪਦ ਵਰਤਦੇ ਹਨ, ਮਤਲਬ ਹੈ ਥੋੜਾ ਦਾਨ। ਭਾਵ ਤੈਂਦ ਮਾਤ੍ਰ ਮੰਗੀਏ ਤਾਂ"""""]। (ਏ) ਮੰਗੀਏ ਕਰਤਾਰ (ਖੜਤਾਲ) ਤਾਂ ਓਹ ਨਮਥਦੇ ਹਨ ਕਿ ਮੰਗ ਰਿਹਾ ਹੈ ਸੋ ਕਰਤਾਰ (ਪ੍ਰਾਪਤੀ ਦਾ ਦਾਨ) ਦੇ ਦੇਂਦੇ ਹਨ। [ਸੰਸਃ, ਪਦ ਕਰਤਾਲ ਦਾ ਦੂਸਰਾ ਰੂਪ ਹੈ ਕਰਤਾਰ। ਕਰਤਾਲ ਨਾਮ ਹੈ ਖੜਤਾਲ ਦਾ]। (ਸ) ਮੰਗ ਗੁਰੂ ਗੋਬਿੰਦ ਸਿੰਘ ਜੀ ਤੋਂ ਜੋ ਹਰ ਮੰਗ ਮੰਗਿਆਂ ਵਰ ਥੀ ਦੇਂਦੇ ਹਨ ਤੇ ਕਰਤਾਰ ਮੰਗਿਆਂ ਕਰਤਾਰ ਥੀ ਦੇ ਦੇਂਦੇ ਹਨ। ਵਰ ਤੋਂ ਮੁਰਾਦ ਸੰਸਾਰਕ ਵਿਭੂਤੀ ਦਾ ਵਰ ਤੇ ਕਰਤਾਰ ਤੋਂ ਮੁਰਾਦ ਕਰਤਾ ਪਦ=ਬ੍ਰਹਮਾ ਵਾਲੀ ਪਦਵੀ ਹੈ। ⁶ਜਾਂਦੇ ਹਾਂ। *ਪਾਃ—ਦੁਧ੍ਰ ਕੀ ਧਾਰ ਐਸੀ ਆਸ ਨਾ ਧਰਤਿ ਹੈ। †ਪਾਃ—ਰਿੰਦਪਾਲ।

ਗਾਈਯਤਿ ਹੈ। ਪਾਇ ਗਹੇ ਤੇਰੇ ਪਾਇਗਹੇ ਪਾਈਯਤਿ, ਕਹੂੰ ਔਰ ਜਾਇ ਗਰਜ਼ਾਇ ਗਰੇ ਪਾਈਯਤਿ ਹੈਂ। ਐਸੇ ਗੁਰ ਗੋਬਿੰਦ ਕੀ ਸੁਕਬਿ ਸ਼ਰੱਨ ਤਾਕੇ ਪੂਰਨ ਪ੍ਰਤਾਪ ਜਾਂਕੋ ਜੱਗ ਛਾਈਯਤਿਹੈ[1]।ਰਾਜੀ ਹੂਜੀਯਤਿ ਗਾਜੀ-ਯਤਿ ਜਾਂਕੇ ਦਰਬਾਰ ਘਰ ਬਾਜੀ ਬਾਂਧ ਬਾਜੀ ਲੈਨਿ ਆਈਯਤਿ ਹੈ[2]॥ ੨੨।ਸ੍ਰੈਯਾ।[3]ਸ਼੍ਰੀਗੁਰਗੋਬਿੰਦ ਖੱਗ ਗਹਨੋ ਅਰਿ ਫੌਜਨਿਕੋ ਇਭ ਸੈਲ ਬਿਕੈ-ਲਹਿ[4]। ਸਾਂਗ ਸੰਭਾਰਿ ਦਈ ਗਜ ਸੀਸ, ਅਸੀਸ ਦਈ ਹਰਿ ਘੂਮਤਿ ਗੈ-ਲਹਿ[5]।ਘਾਇਨ ਤੇ ਭਭਕੈ ਨਿਜ ਸ਼ੋਨਫੁਹਾਰਨਿ ਲੌ ਉਪਮਾ ਛਬਿਫੈਲਹਿ[6]। ਦੋ ਭੁਜ ਹੇਲ ਮਨੋ ਹਨਮਾਨ ਹਿਲਾਵਤਿ ਜਾਨਿ ਸੰਜੀਵਨਿ ਸੈਲਹਿ[7] ॥ ੨੩।ਕਵਿੱਤ।ਮਹਾਂਬਾਹੁ ਬਿਰਚ ਬਨੈਤਿ ਗੁਰ ਗੋਬਿੰਦ ਜੀ ਅਰਿ ਗਜ ਮਾਰਿ ਡਾਰੇ ਮਾਨੋ ਦਰਖਤ ਹੈਂ[8]। ਭੈਰੋਂ ਔ ਬਿਤਾਲ ਭੂਤ ਕਰਤਿ ਬਿਹਾਰ ਤਹਾਂ[9] ਹਾਰ ਕਰਿਬੇ ਕੋ ਮੁਖੀਪੰਚ ਪਰਖਤਿ ਹੈ[10]। [11]ਲਹੂਕੀਚ ਭਰੇ ਗਜਮੋਤੀਲੈ

---

[1](ਜਦ) ਤੇਰੇ ਚਰਨ ਪਕੜ ਲਈਦੇ ਹਨ ਤਾਂ ਮਰਤਬਾ ਪਾ ਲਈਦਾ ਹੈ, ਕਿਤੇ ਹੋਰਥੇ ਜਾਕੇ ਗਰਜ਼ਮੰਦ ਹੋਈਏ ਤਾਂ ਗਿਰਾਉ ਪਾਈਦਾ ਹੈ [ਫ਼ਾ:,ਪਾਇਗਾਹ=ਦਰਜਾ,ਮਰਾਤਬਾ। ਗਰਜ਼ਾਇ= ਗਰਜ਼ਮੰਦ ਹੋਈਏ। ਅ:, ਗਰਜ਼=ਲੋੜ]। [2]ਹੇ ਕਵਿ! ਐਸੇ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਤੱਕੋ ਜਿਸਦਾ ਪੂਰਨ ਪ੍ਰਤਾਪ ਜਗਤ ਤੇ ਛਾ ਰਿਹਾ ਹੈ। [3]ਜਿਸਦੇ ਦਰਬਾਰ ਵਿਚ ਜਦ ਗੱਜੀਦਾ ਹੈ (ਭਾਵ ਕਵਿਤਾ ਕਹੀਦੀ ਹੈ) (ਤਾਂ ਦਾਨ ਸਨਮਾਨ ਐਨਾ ਮਿਲਦਾ ਹੈ ਕਿ) ਰਾਜੀ ਹੋ ਜਾਈਦਾ ਹੈ, (ਇਕ) ਘੋੜਾ (ਦਾਨ ਮਿਲਿਆ) ਘਰ ਨੂੰਕੇ (ਇਕ ਹੋਰ) ਘੋੜਾ ਲੈਣ ਆ ਜਾਈਦਾ ਹੈ। [4](ਬਚਿੱਤ੍ਰ ਸਿੰਘ ਦੇ ਪੋਏ ਹਾਥੀ ਦਾ ਰੂਪਕ ਹੈ:-)। [5]ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਲਵਾਰ ਪਕੜੀ ਤਾਂ ਵੈਰੀ ਪਹਾੜੀਆਂ ਨੇ ਵੈਰਾਂ (ਦੇ ਮੋਰਚੇ) ਹਾਥੀ ਪੇਲਿਆ। (ਅ) ਇਭ ਸੈਲ=ਪਹਾੜ ਜਿੱਡਾ ਹਾਥੀ ਅੱਗੇ ਟੋਰਿਆ [ਸੰਸ:, ਇਭ=ਹਾਥੀ]। [6](ਜਦੋਂ ਬਚਿੱਤ੍ਰ ਸਿੰਘ ਨੇ) ਸਾਂਗ ਸੰਭਾਲੀ ਤੇ ਹਾਥੀ ਦੇ ਸਿਰ ਵਿਚ ਖੋਭ ਦਿੱਤੀ ਤਾਂ ਹਾਥੀ ਨੇ (ਸਿਰ ਨਿਵਾਇਆ ਮਾਨੋ) ਅਸੀਸ ਦਿੱਤੀ ਤੇ ਪਿਛਲੇ ਪਾਸੇ ਮੁੜ ਪਿਆ। [ਹਰ=ਹਾਥੀ। ਘੂਮਤਗੈਲਹਿ=ਰਮਤਾ ਮੋੜ (ਗਿਆ)]। [7](ਹਾਥੀ ਦੇ) ਅਪਨੇ ਘਾਵਾਂ ਤੋਂ ਲਹੂ ਐਉਂ ਫੁਟਿਆ ਕਿ ਦੁਹਾਰਿਆਂ ਦੀ ਉਪਮਾ ਦੀ ਸੁੰਦਰਤਾ ਫੈਲੀ। [8](ਸਾਂਗ ਕੱਢਣ ਵੇਲੇ ਦੀ ਉਪਮਾ:) ਮਾਨੋਂ ਹਨੂਮਾਨ ਅਪਣੀਆਂ ਦੋ ਬਾਹਾਂ ਨਾਲ ਘੁਮਾ ਕੇ ਸੰਜੀਵਨੀ ਬੂਟੀ ਦੇ ਪਰਬਤ ਨੂੰ ਹਿਲਾ ਰਿਹਾ ਹੈ। ਭਾਵ, ਬਚਿੱਤ੍ਰ ਸਿੰਘ ਹਨੂਮਾਨ, ਹਾਥੀ ਪਰਬਤ ਹੈ, ਲਹੂ ਦਾ ਦੁਹਾਰਾ ਸੰਜੀਵਨੀ ਬੂਟੀ। [9]ਆਜਾਨ ਬਾਹੂ (ਗੁਰੂ ਜੀ) ਸਨੱਧਬਧ ਹੋਕੇ ਜਦ (ਜੁੱਧ ਵਿਚ) ਵਿਚਰੇ ਹਨ ਤਾਂ ਦੁਸ਼ਮਨ ਐਉਂ ਮਾਰੇ ਜਿਵੇਂ ਹਾਥੀ ਨੇ ਬ੍ਰਿੱਛ ਤੋੜੇ ਹਨ। (ਅ)ਵੈਰੀ ਦੇ ਹਾਥੀ ਬ੍ਰਿਛਾਂ ਵਾਙੂ ਕੱਟੇ। [10]ਭਾਵ,ਫਿਰਦੇ ਹਨ ਓਥੇ। [11]ਸ਼ਿਵ ਜੀ ਹਾਰ ਪੋਣ ਲਈ (ਕੱਟੇ ਪਏ ਸਿਰਾਂ ਨੂੰ) ਪਰਖਦੇ ਹਨ। [12]ਲਹੂ ਦੇ ਚਿਕੜ ਦੇ ਭਰੇ ਗਜਮੋਤੀ ਗਿੱਧਾਂ ਲੈਕੇ ਅਕਾਸ਼ ਵਿਚ ਜਦ ਉਡਦੀਆਂ (ਉਨ੍ਹਾਂ ਮੋਤੀਆਂ ਨੂੰ) ਅਗਨ ਰੂਪ ਦੇਖਕੇ ਗਜ-

ਗਾਜਾਨ ਗੀਧ ਗਰਜੇ ਅਗਨ ਦੇਖੇ ਹਨ ਹਰਖਤਿ ਹੈਧੋਖੇ ਨ ਭਖਤਿ, ਛੂਟ ਧਰਨ ਲਖਾਤਿ ਮਨੌ ਬਿਥਰੇ ਹੈ ਬਾਦਰ ਨਖਤ ਬਰਖਤਿ ਹੈਂ ॥ ੨੪ ॥ ਛਪਯ ਛੰਦ ॥ ਛੁੱਲਤਿ ਅਪਰ ਨਰੇਸ਼ ਪੈਂਤਿ ਹੱਥਹਿ ਜਿਮ ਹੱਲੈਂ । ਝੁਅਤਿ ਮਾਣਿਰ ਸਲਲ, ਸੈਕ ਧੂਅ ਧਾਮ ਨ ਚੱਲੈਂ ।ਖਲਕ ਖੈਲ ਖਲਭਲਤਿ ਭੂੈਨ ਭੁਲਾਹਿ ਤਿਲੋਕ ਮਹਿੰ । ਪਲਕ ਪੈਲ ਗਹਿ ਲੈਤਿ ਹੈਤ ਹੁੰਕਤਿ ਸੁ ਜੰਗ ਮਹਿੰ । ਕਹਿ ਹੈਸਰਾਮ ਸਤਿ ਸਿਮਰਕੈ ਸਕਚ ਰਹਤਿ ਦਿਗਪਾਲ ਤਬਿ । ਧਸਮਸਤਿ ਧਰਨ ਦਲ ਭਾਰ ਤੇ ਸੋ ਬਿਰਚਰਾਇ ਗੋਬਿੰਦ ਜਬਿ ॥ ੨੫ ॥ ਨਰਿੱਤ ॥ ਬਾਜਤਿ ਨਿਸ਼ਾਨ ਕੇ ਦਿਸ਼ਾਨ ਭੂਪ ਭਹਿਰਤਿ, ਹਾਲਾਛੋਲ ਪਰਤਿ ਕੁਬੇਰ ਹੂੰ ਕੇ ਘਰ ਮੈਂ ਹੋਤਿ ਹੈ ਅਤੰਕ ਸ਼ੋਕ ਲੰਕ ਹੂੰ ਮੈਂ ਮਾਨੀ-

---

ਇਸਦਾ ਅਰਥ ਪਿਛਲੇ ਪੰਨੇ ਦੇ ਅੰਕ ੧੨ ਵਿਚ ਹੈ ਤੇ ਉਸ ਦਾ ਬਕਾਯਾ ਇਸ ਪੰਨੇ ਦੇ ਹੇਠ ਤੋਂ ਕੋ।ਝੁਲਦੇ ਹਨ ਹੋਰ ਰਾਜੇ ਜਿਵੇਂ ਹਥ ਫੜਿਆ ਪੱਤਾ (ਹਵਾ ਨਾਲ) ਹਿਲਦਾ ਹੈ। ਸਮੁੰਦ੍ਰ ਦਾ ਪਾਣੀ ਮੁਕਦਾ ਹੈ ਤੇ ਧੂਅ ਦਾ ਅਥਲ ਘਰ ਭੀ ਕਮਾਨ ਹੋ ਜਾਂਦਾ ਹੈ, ਭਾਵ ਵੇਲਦਾ ਹੈ। ਸਮੂਹ ਖਲਕਤ ਵਿਚ ਖੜਬੜਾਟ ਹੋਂਦੀ ਹੈ(ਤੇ ਉਹ) ਉਠ ਭੱਜਦੀ ਹੈ ਅਰ ਤਿਲੋਕੀ ਤੇ ਛੇ ਛਾ ਜਾਂਦਾ ਹੈ [ਹੈਲ=ਭੂ ਹਿਲਕਤ ਹੋਣਾ]। ਕਿਲ੍ਹਾ ਨੇੜ ਵਾਸ਼ੇ ਜੰਗ ਵਿਚ ਜਦ ਹੁੰਗਰਾ ਮਾਰਦੇ ਹਨ ਤਦੋ ਪਲ ਵਿਚ ਮਾਰ ਲੈਂਦੇ ਹਨ। [ਪੈਲ=ਦਬਾ ਲੈਂਦੇ। ਮਾਰ ਲੈਂਦੇ। ਹੁੰਕਤ=ਹੁੰਗਾਰਾ ਮਾਰਦੇ ਹਨ]। ਤਦੋਂ (ਗੁਰੂ ਜੀ ਦੀ) ਸੋਭਜਾ ਨੂੰ ਯਾਦ ਕਰਕੇ ਹੀ ਦਿਗਪਾਲ ਭਰੇ ਰਹਿੰਦੇ ਹਨ, [ਸਤਿ =ਸਤ੍ਰ=ਸਤਜਾ)। (ਅ) ਹੈਸਰਾਮ ਸਤਿ ਕਹਿੰਦਾ ਹੈ"""""। (ੲ) ਸਤਿ=ਸਤਿਗੁਰ ਦਾ ਸੰਖੇਪ। ਜਦ ਗੁਰੂ ਜੀ ਦਲਾਂ (ਨੂੰ ਨਾਲ ਲੈਕੇ ਫਿਰਦੇ ਹਨ ਤਦ ਭਾਰ ਨਾਲ ਧਰਤੀ ਧਸਕਦੀ ਹੈ। ਨਗਾਰੇ ਦੇ ਵਜਦਿਆਂ ਦਿਸ਼ਾਂ ਦੇ ਰਾਜੇ ਡਰਦੇ ਹਨ ਤੇ ਕੁਬੇਰ ਦੇ ਘਰ ਵਿਚ ਤਾਂ ਹਲਚਲੀ ਮਚ ਜਾਂਦੀ ਹੈ।

[ਪਿਛਲੇ ਪੰਨੇ ਦਾ ਬਕੀ ਪ੍ਰਸੰਗ]

ਦੀਆਂ ਹਨ(ਤਾਂ)ਸ਼ਿਵ ਜੀ(ਇਹ ਦੇਖਕੇ)ਖੁਸ਼ ਹੁੰਦੇ ਹਨ।(ਗਿਰਝਾਂ ਗਜ ਮੋਤੀਆਂ ਨੂੰ ਅੱਗ ਦੇ)ਫੂਲੇਖੇ ਖਾਂਦੀਆਂ ਨਹੀਂ,(ਸੋ ਉਹ) ਛੁੱਟਕੇ ਧਰਤੀ ਵਲ ਡਿਗਦੇ ਹਨ, ਬਿਥਰੇ ਹੋਏ (ਡਿਗਦੇ) ਮੋਤੀ ਐਉਂ ਲਖੀਦੇ ਹਨ ਕਿ–ਮਾਨੋਂ ਬੱਦਲਾਂ ਤੋਂ ਤਾਰੇ ਬਰਸ ਰਹੇ ਹਨ। (ਅ) ਲਹੂ ਚਿਕੜ ਭਰੇ ਗਜ ਮੋਤੀ ਅਛਰਿਣਤ ਗਿਰਝਾਂ ਨੇ ਕੇ ਘੁਰ ਘੁਰ ਕਰਦੀਆਂ ਅਕਾਸ਼ ਚੜਦੀਆਂ ਹਨ, ਸ਼ਿਵਜੀ ਦੇਖਕੇ ਹੱਸਦੇ ਹਨ, ਦੱਜੀਆਂ ਹੋਈਆਂ (ਗਿਰਝਾਂ) ਮੋਤੀਆਂ ਨੂੰ ਖਾਂਦੀਆਂ ਨਹੀਂ, ਧਰਤੀ ਤੇ ਸਿੱਟ ਦੇਂਦੀਆਂ ਹਨ, (ਗਿਰਝਾਂ) ਅਕਾਸ਼ ਤੇ ਉਡਦੀਆਂ ਦਿਖਾਈ ਦੇਂਦੀਆਂ ਹਨ ਕਿ ਮਾਨੋਂ ਖਿੱਲਰੇ ਹੋਏ ਬੱਦਲ ਹਨ (ਤੇ ਮੋਤੀ ਉਨ੍ਹਾਂ ਤੋਂ ਡਿਗਦੇ ਐਉਂ ਲਗਦੇ ਹਨ ਕਿ ਮਾਨੋਂ) ਤਾਰੇ ਬਰਸ ਰਹੇ ਹਨ।[ਗਜ ਮੋਤੀ=ਉਹ ਮੋਤੀ ਜੋ ਹਾਥੀ ਦੇ ਮਸਤਕ ਵਿਚੋਂ ਨਿਕਲਦਾ ਹੈ। ਅਗਨ=ਅੱਗ ਵਿਚੋਂ ਅਥਵਾ ਅਨਗਿਨਤ।ਹਰ=ਨਿਵਾ ਧੋਖੇ=ਫੂਲੇਖੇ, ਅਥਵਾ ਰੱਜੀਆਂ ਹੋਈਆਂ]।

ਧਤਿ ਰੈਕ ਹੈ ਬਿਭੀਖਨ ਸੋ ਛੋਲਤਿ ਛਹਰ ਮੈਂ[1]। ਭੂਮੈਂ ਗੁਰ ਗੋਬਿੰਦ ਸੋਂ ਭੂਪਤਿ ਕਾਹਤ ਠਾਂਢੇ ਭੂ ਮੈਂ ਹਮੈਂ ਰਾਖ ਜੋ ਤੁਹਾਰੇ ਆਵੈ ਧਰਮੈਂ[2]।ਅਰਿਨ ਕੀ ਰਾਨੀ ਬਿਲਲਾਨੀ ਚਹੈਂ ਪਾਨੀ ਤੇਵੈ ਮੋਤਿਨ ਕੀ ਮਾਲ ਲੈ ਨਿਚੋਵਤੀ ਅਧਰ ਮੈਂ[3] ॥ ੨੬ ॥ ਸ਼ੋਭਾ ਹੈ ਕੈ ਸਾਗਰ ਨਵਲ ਨੇਹ ਨਾਗਰ ਹੈਂ, ਬਾਲ ਭੀਮ ਸਮ,ਸ਼ੀਲ ਕਹਾਂ ਲੌ ਗਿਨਾਈਏ[4]। ਭੂਮ ਕੇ ਬਿਭੂਖਨ, ਜੁ ਦੂਖਨ ਕੇ ਦੂਖਨ ਸਮੂਹ ਸੁਖ ਹੂੰ ਕੇ ਮੁਖ ਦੇਖੇ ਤੇ ਅਘਾਈਏ[5]।ਹੈਮਤ ਨਿਧਾਨ,ਆਨ ਦਾਨ ਕੋ ਬਖਾਨੈ ? ਜਾਨੈ ਆਲਮ ਤਮਾਮ ਜਾਮ ਆਠੋਂ ਗੁਨ ਗਾਈਏ[6]। ਪ੍ਰਬਲ ਪ੍ਰਤਾਪੀ ਪਾਤਿਸ਼ਾਹੁ ਗੁਰੂ ਗੋਬਿੰਦ ਜੀ ! ਭੋਜ ਕੀ ਸੀ ਮੌਜ ਤੇਰੇ ਰੋਜ ਰੋਜ ਪਾਈਏ[7] ॥ ੨੭ ॥ ਸ਼ੀਲ ਰਸ ਸਾਇਰ, ਰਜੀਲੋ ਰਣ ਰੰਗ ਧੀਰ, ਜੰਗ ਜੂਰੇ ਜੈਤਵਾਰ ਕਰਨੀ ਕੁਬੇਰ ਕੀ[8]। [9]ਕਹੈ ਕਬਿ ਕੌਨ, ਤੇਜ

[1](ਐਸਾ) ਹੁੰਦਾ ਹੈ ਡਰ ਕਿ ਲੰਕਾ ਦੇ ਵਿਚ ਭੀ ਤੈ ਮੰਨਿਆਂ ਜਾਂਦਾ ਹੈ, ਤੇ ਬਿਭੀਖਨ ਕਾਇਰ ਹੋਕੇ ਮੰਗਲਾਂ ਵਿਚ ਫਿਰਦਾ ਹੈ ਵੇਲਦਾ। (ਅ) ਡੋਲਦਾ ਤੇ ਧੜਕਦਾ ਹੈ। [2]ਪ੍ਰਿਥਵੀ ਤੇ ਖੜੇ ਰਾਜੇ ਗੁਰੂ ਗੋਬਿੰਦ ਸਿੰਘ ਜੀ ਨੂੰ ਕਹਿ ਰਹੇ ਹਨ:—ਜ਼ਿਮੀਂ ਤੇ ਸਾਨੂੰ ਵੱਖ ਲੈ (ਕਿਉਂਕਿ) ਤੁਹਾਡੀ (ਸ਼ਰਨ) (ਜੋ) ਆਵੇ (ਉਸ ਨੂੰ ਰੱਖਣਾ ਤੁਸਾਡਾ) ਧਰਮ ਹੈ। (ਅ) ਜੋ ਅਸੀਂ ਤੁਹਾਡੀ (ਧਰ—ਮੈਂ) ਸ਼ਰਨ ਵਿਚ ਆਏ ਹਾਂ। [3]ਵੈਰੀਆਂ ਦੀਆਂ ਰਾਣੀਆਂ (ਡੁੱਲ੍ਹ ਨਾਲ) ਵਿਲਪਦੀਆਂ ਦੇ (ਹੋਠ ਸੁਕਦੇ ਹਨ ਤਾਂ) ਪਾਣੀ ਮੰਗਦੀਆਂ ਹਨ, (ਪਾਣੀ ਘਬਰਾ ਵਿਚ ਲੱਭਦਾ ਨਹੀਂ ਤਾਂ) ਮੋਤੀਆਂ ਦੀ ਮਾਲਾ ਹੋਠਾਂ ਤੇ ਨਚੋੜਦੀਆਂ ਹਨ। [4]ਸ਼ੋਭਾ ਦੇ ਸਮੁੰਦਰ ਹੈ, (ਨਿਤ) ਨਵੇਂ ਪ੍ਰੇਮ ਵਾਲੇ ਦਾਨੇ (ਯਾ ਛਬੀਲੇ ਹੈ)। (ਭਾਵ ਭਗਤਾਂ ਨਾਲ ਆਪ ਦਾ ਪ੍ਰੇਮ ਬੁੱਢਾ ਨਹੀਂ ਹੁੰਦਾ), ਭੀਮ ਜਿਹਾ ਬਲ ਹੈ, ਤੇ ਸ਼ੀਲ (ਸੁਭਾਵ ਦੀ ਸੋਮ੍ਰਤਾ) ਦੀ ਗਿਣਤੀ ਹੀ ਨਹੀਂ ਹੈ। [5]ਪ੍ਰਿਥਵੀ ਦਾ ਸ਼ਿੰਗਾਰ ਹੋ, ਦੋਖੀਆਂ ਨੂੰ ਨਾਸ਼ ਕਰਦੇ ਹੋ, ਸਾਰੇ ਸੁੱਖਾਂ ਦੇ ਦਾਤੇ ਹੋ, ਦੇਖਕੇ ਤ੍ਰਿਪਤ ਹੋਈਦਾ ਹੈ। [ਸੂਚਨਾ—ਜਾਪਦਾ ਹੈ ਕਿ ਦਰੁਸਤ ਪਾਠ ਐਉਂ ਸੀ:—'ਸਮੂਹ ਸੁਖ ਹੂੰ ਕੇ ਸੁਖ ਦੇਖੇ ਤੇ ਅਘਾਈਏ'। ਲਿਖਾਰੀ ਦੀ ਕਲਮ ਉਕਾਈ ਨੇ ਪਾਠ 'ਸੁਖ' ਦਾ 'ਮੁਖ' ਕਰ ਦਿਤਾ ਹੈ]। [6]ਹਿੰਮਤ ਦੇ ਖਜ਼ਾਨੇ ਹੋ, ਹੋਰ ਦਾਨਾਂ ਨੂੰ ਕੌਣ ਵਰਣਨ ਕਰੇ ? (ਉਸ ਨੂੰ) ਸਾਰਾ ਜਹਾਨ ਜਾਣਦਾ ਹੈ, ਅਠੇ ਪਹਿਰ ਆਪ ਦਾ ਗੁਣ ਗਾਈਦਾ ਹੈ ['ਆਲਮ' ਪਦ ਕਵੀ ਦੀ ਛਾਪ ਭੀ ਜਾਪਦੀ ਹੈ]। [7](ਰਾਜੇ) ਭੋਜ ਵਰਗੀ ਬਖਸ਼ਿਸ਼ (ਜੋ ਭੋਜ ਨੂੰ ਤਾਂ ਕਦੇ ਕਦੇ ਆਉਂਦੀ ਸੀ ਪਰ) ਤੁਸਾਂ ਦੇ ਹਰ ਦੇਸ਼ ਪਾਈਦੀ ਹੈ। [8]ਸ਼ਾਂਤਰਸ ਦੇ (ਆਪ) ਸਮੁੰਦਰ ਹੋ, ਬੀਰਰਸ ਵਿਚ ਆਪ ਰਣ ਦੇ (ਸਾਹੇ) ਰੰਗਾਂ ਵਿਚ ਧੀਰ ਹੋ (ਜਿੰਨੇ ਕਿ) ਜੰਗ ਆ ਪਏ ਤੇ (ਸਦਾ) ਜਿੱਤਣ ਵਾਲੇ ਹੋ ਤੇ ਕੁਬੇਰ ਤੁੱਲ ਆਪ ਦੀ ਕਰਨੀ ਹੈ (ਜੁੱਧ ਤੇ ਦਾਨ ਦੁਹਾਂ ਵਿਚ)। [ਅ:, ਰਜੀਲ=ਮਰਦਾਨਗੀ, ਮੁਰਾਦ ਹੈ ਬੀਰ ਰਸ ਤੋਂ]। [9]ਕੋਹੜਾ ਕਵਿ (ਆਪ ਦੇ) ਤੇਜ ਦਾ ਵਰਣਨ ਕਰੇ ਜੋ ਉਪਰ ਨੂੰ ਤਾਂ ਸੂਰਜ ਤੀਕ ਤਪ ਰਿਹਾ ਹੈ (ਤੇ ਹੇਠਾਂ) ਸਮੁੰਦਰ ਤਕ (ਆਪ ਦੀ) ਸਾਹਿਬ ਦੀ ਵਡਹ (ਦੀ ਕੀਰਤੀ) ਫੈਲ ਰਹੀ ਹੈ। [ਤੁਅੰਗ=ਤੁੰਗ=ਉੱਚਾ। (ਅ) ਤੁਅੰਗ= ਤਵ, ਤੈਂ=ਤੁਸਾਡਾ]।

ਤਰਨਿਲੌ ਤਪੇ ਤੁਅੰਗ* ਪਾਰਾਵਾਰ ਲਗਿ ਫੈਲੀ ਜੀਤ ਸ਼ਮਸ਼ੇਰ ਕੀ[1]। ਕਰ ਰਣ ਰੋਸ ਖਲ ਖੰਡਨਿ ਕਟਕ ਕੂਟ, ਦੁੱਜਨ ਦਰੇਰ ਜਗ ਜੀਤ ਜ਼ਿਮੀ ਜ਼ੋਰ ਕੀ[2]। ਤੋਰ ਤ੍ਰਾਸ ਸਾਚੋ ਗੁਰ ਗੋਵਿੰਦ ਜੂ ਤੇਰੋ ਜਸ ਜਗਰ ਮਗਰ ਭਏ ਸ਼ੋਭਾ ਗਈ ਮੇਰੁ ਕੀ[3]॥੨੯॥ਦੁੰਦਭੀ ਧੁੰਕਾਰੇ ਬਾਜੇ[4] ਮਾਨੋ ਜਲਧਰ[5] ਗਾਜੇ, ਰਾਜਤਿ ਨਿਸ਼ਾਨ ਭਯ ਭਾਨੁ ਛਿਪੇ ਜਾਤਿ ਹੈਂ[6]। ਹਾਥਿਨਿ ਕੇ ਹਲਕਾ ਹਜ਼ਾਰਨਿ, ਗਨੇ ਕੌ ਹਯ, ਜਟਤਿ ਜਵਾਹਰ ਜੌ ਜਗਮਗ ਗਾਤ ਹੈ[7]। ਕੌਰ ਸਾਜੇ ਜੌਰ ਕਰ ਨਾਲਨ ਕੋ ਸ਼ੋਰ ਸੁਨੋ ਸੰਕਤਿ ਸੁਰੇਸ਼ ਔ ਨਰੇਸ਼ ਬਿਲਖਾਤਿ ਹੈਂ[8]।ਹੰਸ ਰਾਮ ਕਹਿਤ ਬਿਰਾਜੋ ਜਿਨ ਭਾਜੋ ਗੁਰਗੋਬਿੰਦ ਕੋ ਮਾਂਗੋਕਵਿਰਾਜ ਚਲੇ ਜਾਤਿ ਹੈਂ[9]†॥੨੯॥ ਸਾਧਨ ਕੋ ਸਿੱਧ ਸ਼ਰਣਾਗਤ, ਸਮਰ ਸਿੰਧੁ,

---

[1]ਪ੍ਰਯਾਯ ਪਿਛਲੇ ਸਫੇ ਦੇ ਅੰਕ ੯ ਵਿਚ ਆ ਚੁਕਾ ਹੈ। [2]ਜੁੱਧ ਮਦੇ ਵਿਚ ਗੁੱਸੇ ਵਿਚ ਆਕੇ ਖਲਾਂ ਤੇ ਕੂਟਾਂ (ਭਾਵ ਛਲੀਏ ਪਹਾੜੀਆਂ) ਦੇ ਲਸ਼ਕਰਾਂ ਨੂੰ ਖੰਡ ਸੁਟਿਆ, ਦੁਰਜਨਾਂ (ਭਾਵ ਤੁਰਕਾਂ) ਨੂੰ ਦਚੋੜ ਕੇ ਜਗਤ ਨੂੰ ਜਿੱਤ ਜ਼ਿਮੀਂ ਤਾਬੇ ਕੀਤੀ ਹੈ। (ਅ) ਜੁੱਧ ਵਿਚ ਬੀਰ ਰਸ ਧਾਰਕੇ ਖਲਾਂ ਨੂੰ ਖੰਡਿਆ ਹੈ ਕਟਕਾਂ (ਲਸ਼ਕਰਾਂ ਨੂੰ) ਕੁੱਟਿਆ ਹੈ, ਦੁਰਜਨਾਂ ਨੂੰ ਦਰੜਿਆ ਹੈ, ਜਗ ਜਿੱਤਕੇ ਜ਼ਿਮੀਂ ਤਾਬੇ ਕੀਤੀ ਹੈ। [3]ਹੇ ਸੱਚੇ ਗੁਰੂ ਗੋਬਿੰਦ ਸਿੰਘ ਤੇਰੀ ਤੇਜ਼ਾ ਦਾ ਡਰ ਤੇ ਤੇਰਾ ਜਸ (ਦੋਵੇਂ ਐਨੇ) ਜਗ ਮਗ ਉਠੇ ਹਨ ਕਿ ਹੁਣ ਸੁਮੇਰ ਦੀ ਸ਼ੋਭਾ ਕੋਈ ਨਹੀਂ ਰਹੀ, [ਜਗਰ ਮਗਰ=ਜਗ ਮਗ, ਦੋਸ਼ਨ]। [4]ਦੁੰਦਭੀ ਧੁੰਕਾਰਦੀ ਤੇ ਵਜਦੀ ਹੈ (ਐਸੀ ਕਿ)। (ਅ) ਦੁੰਦਭੀ ਤੇ ਵਾਜੇ ਧੁੰਕਾਰਦੇ ਹਨ। [5]ਬੱਦਲ। [6]ਝੰਡਿਆਂ ਦੇ ਫਹਿਰਾਉਣ ਨਾਲ ਡਰ ਖਾਕੇ ਸੂਰਜ ਹੁਰੀਂ ਛੁਪੇ ਜਾ ਰਹੇ ਹਨ। [7]ਹਾਥੀਆਂ ਦੇ ਨਗ ਹਜ਼ਾਰਾਂ ਹਨ ਤੇ ਘੋੜਿਆਂ ਨੂੰ ਗਿਣੇ ਹੀ ਕੌਣ ? ਜਿਨ੍ਹਾਂ ਦੇ ਸਰੀਰ ਜੜਾਊ ਗਹਿਣਿਆਂ ਨਾਲ ਜਗਮਗ ਕਰ ਰਹੇ ਹਨ [ਅਃ, ਨਗ=ਨਗ। ਅਦਦ]। [8](ਇਨ੍ਹਾਂ ਦੀਆਂ) ਕਤਾਰਾਂ ਜੁੜਕੇ (ਜਦੋਂ ਚਲਦੀਆਂ ਹਨ ਤਾਂ) ਉਨ੍ਹਾਂ ਦੀਆਂ ਨਾਅਲਾਂ ਦਾ ਸ਼ੋਰ ਸੁਣਕੇ (ਪ੍ਰਿਥਵੀ ਦੇ) ਰਾਜੇ ਘਾਬਰਦੇ ਹਨ ਤੇ (ਦੁਰਗਾਂ ਦਾ) ਇੰਦਰ ਡਰਦਾ ਹੈ। (ਅ) 'ਕਰਨਾਲਨ' ਪਾਠ ਕਰਕੇ ਇੱਕ ਅਰਥ ਲਗਦਾ ਹੈ, ਪਰ ਅਗਲੀ ਤੁਕ ਉਸ ਨੂੰ ਖੰਡਦੀ ਹੈ। (ਏ) ਕਰਨਾਇ=ਨਰਸਿੰਘਾ ਅਰਥ ਭੀ ਲਾਉਂਦੇ ਹਨ। [9]ਹੰਸ ਰਾਮ ਕਹਿੰਦਾ ਹੈ ਕਿ (ਜੋ ਸੁਦੇਸ਼ੇ ਨਰੇਸ਼ੇ) ਟਿਕੇ ਰਹੇ ਨੱਸੇ ਨਾ (ਇਹ ਫੌਜ ਨਹੀਂ ਚੜ੍ਹਕੇ ਆਈ ਇਹ ਤਾਂ, ਗੁਰੂ ਗੋਬਿੰਦ ਸਿੰਘ ਜੀ ਤੋਂ ਦਾਨ ਲੈਕੇ ਕਵੀ ਰਾਜ (ਘੋੜੇ ਹਾਥੀਆਂ ਤੇ ਚੜ੍ਹੇ) ਚਲੇ ਜਾ ਰਹੇ ਹਨ।

*ਪਾਃ–ਤਪੇ ਤਨ ਅੰਗ=ਭਾਵ ਆਪ ਦੇ ਸਰੀਰ ਦਾ ਤੇਜ। †ਇਨ੍ਹਾਂ ਗਲਾਂ ਨੂੰ ਨਿਰੇ ਮੁਬਾਲਗੇ ਨਹੀਂ ਸਮਝਣਾ ਚਾਹੀਦਾ, ਵਿਦ੍ਵਾਨਾਂ ਦੀ ਕਦਰ ਆਪ ਅਤਿ ਕਰਦੇ ਤੇ ਦੁੱਲ੍ਹੇ ਦਾਨ ਦੇਂਦੇ ਸੇ। ਮਹਾਂਭਾਰਥ ਦੇ ਇਕ 'ਕਰਨ ਪਰਖ' ਦਾ ਉਲਥਾ ਕਰਨ ਤੇ ਇਹੋ ਕਵੀ ਆਪ ਲਿਖਦਾ ਹੈ ਕਿ ਇਸ ਪਰਖ ਦੇ ਉਲਥੇ ਦਾ ਇਨਾਮ ਗੁਰੂ ਜੀ ਨੇ ਸੱਠ ਹਜ਼ਾਰ ਰੁਪੱਯਾ ਮੈਨੂੰ ਬਖਸ਼ਿਆ। ਦੇਖੋ ਪਿੱਛੇ ਇਸੇ ਰੁਤ ਦੇ ਅੰਸੂ ੨੬ ਅੰਕ ੬ ਦੀ ਹੇਠਲੀ ਟੂਕ।

ਸੁਧਾਧਰ ਸੁੰਦਰ ਸਰਸ ਪਦਪਾਯੋ ਹੈ[1]। ਕੁਲ ਕੋ ਕਲਸ[2],ਕਵਿ ਕਾਮਨਾ ਕੋ ਕਾਮਤਰੁ[3],ਕੋਪ ਕੀਏ ਕਾਲ[4], ਕਵੀਯਨਿ ਗੁਨ ਗਾਯੋ ਹੈ। ਦੇਵਨਿ ਮੈਂ, ਦਾਨਵ ਮੈਂ[5],ਮਾਨਵ,ਮੁਨਿਨਿਹੂੰਮੈਂ ਜਾਂਕੋ ਜਸ ਜ਼ਾਹਰ ਜਹਾਨ ਚਲਿਆਯੋ ਹੈ। ਤੇਜ਼ ਸਾਚੋ ਦੇਜ਼ ਸਾਚੋ ਸੂਰਮਾ ਸ਼ਰਨ ਸਾਚੋ, ਸਾਚੋ ਪਾਤਸ਼ਾਹੁ ਗੁਰੂ ਗੋਬਿੰਦ ਕਹਾਯੋ ਹੈ॥ ੩੦ ॥ ਕਬਿੱਤ ॥ ਬੇਦਿਨ ਮਹਿੰ ਸ਼ਾਮ ਸੁਨੋ, ਸਿੰਧੁ ਮਰਜਾਦਾ,ਮੇਰੁ ਮੰਡਲ ਮਹੀ ਮੈਂ, ਗੁਰਿਆਈ ਗੁਨ ਗਾਏ ਹੈਂ[6]। ਸ਼ਰਮ ਕੇ ਸਾਗਰ, ਸਪੂਤਨਿ ਕੇ ਸਿਰਮੌਰ, ਸੁੰਦਰ ਸੁਧਾਧਰ ਸੇ ਸੁੰਦਰ ਗਨਾਏ ਹੈਂ[7]। ਰਚਨ ਮੇਂ ਦਾਨ ਬਾਨਿ ਬਾਨੀ ਹਰੀ ਚੰਦ ਕੀ ਸੀ[8], ਬਿਦਤ ਬਿਨਯ ਬਡੇ ਬੰਸ ਚਲਿ ਆਏ ਹੈਂ[9]।ਤੇਜ ਕੋ ਤਰਨਿ[10] ਤਰਵਾਰ ਕੋ ਪਰਸਰਾਮ[11] ਗੁਰਨਿ ਮਹਿੰ ਐਸੇ ਗੁਰੂ ਗੋਬਿੰਦ ਕਹਾਏ ਹੈ॥ ੩੧॥ ਸੁੰਦਰ ਅਨੰਗ, ਕਿਧੌਂ ਚਪਲ ਕੁਰੰਗ ਸਮ,ਗਰੁਰ ਕੋ ਸੰਗ ਚਲਿ ਆਗੇ ਹੀ ਕੋ ਚੇਤ ਹੈਂ[12]। ਪਵਨ ਕੋ ਪਾਛੇ ਕਰਿ,ਮਨ ਕੋ ਗਵਨ ਹਰਿ, ਦੌਰ ਮੈਂ ਪਲਕ ਮਾਂਹਿ ਢਾਂਪ ਜਾਹਿੰ ਸੇਤ ਹੈਂ[13]।

---

[1]ਸ਼ਰਣਾਗਤ ਸਾਧਕਾਂ ਦੀ ਆਪਸਿੱਧਿ ਹੋ (ਸਿੱਧੀਦਾਤਾ ਹੋ) ਜੁੱਧ ਦੇ ਸਮੁੰਦਰ ਹੋ, ਸੁੰਦਰ ਚੰਦ੍ਰਮਾਂ ਤੋਂ ਉੱਚੀ ਪਦਵੀ ਪਾਈ ਹੈ, ਭਾਵ ਆਪ ਦੀ ਸੁੰਦਰਤਾ ਨਿਸ਼ਕਲੰਕ ਹੈ। [2]ਸ਼ਿਰੋਮਣੀ।[3]ਕਵੀਆਂ ਦੀ ਇੱਛਾ ਪੂਰਨ ਲਈ ਕਲਪ ਬ੍ਰਿੱਛ ਹੋ। [4]ਕੋਪ ਕੀਤਿਆਂ ਕਾਲ ਰੂਪ ਹੋ। [5]ਦੈਤਾਂ ਵਿਚ। [6]ਵੇਦਾਂ ਵਿਚ ਸ਼ਾਮ, ਮਿਰਯਾਦਾਂ ਵਿਚ ਸਮੁੰਦ੍ਰ, ਪ੍ਰਿਥ੍ਵੀ ਦੇ ਮੰਡਲਾਂ ਵਿਚ ਸੁਮੇਰੁ (ਅਸਾਂ ਸ਼ਿਰੋਮਣੀ ਸੁਣੇ ਹਨ), (ਪਰ ਤੁਸੀਂ ਇਨ੍ਹਾਂ) ਗੁਣਾਂ ਵਿਚ (ਇਨ੍ਹਾਂ ਤੋਂ ਭੀ) ਅਧਿਕ ਗੁਣਾਂ ਵਾਲੇ ਗਾਏ ਗਏ ਹੋ। ਭਾਵ ਗਜ਼ਾਨ, ਮਿਰਯਾਦਾ ਪ੍ਰਸ਼ੋਤਮਤਾ ਤੇ ਅਚੱਲ ਉੱਚਤਾ ਵਿਚ ਤੁਸੀਂ ਇਨ੍ਹਾਂ ਤੋਂ ਭੀ ਅਧਿਕ ਹੋ। (ਅ) ਵੇਦਾਂ ਵਿਚੋਂ ਸ਼ਾਮ (ਵੱਡਾ) ਸੁਣਿਆ ਹੈ, ਉਸਨੇ ਆਪਦੀ ਗੁਰਿਆਈ ਦੇ ਗਜ਼ਾਨ ਦੇ ਗੁਣ ਗਾਏ ਹਨ,ਸਮੁੰਦ੍ਰ ਨੇ ਆਪਦੀ ਗੁਰਿਆਈ ਵਿਚ ਮਿਰਯਾਦਾ ਦੀ ਅਵਧੀ ਵੇਖ ਕੇ ਗੁਣ ਗਾਏ ਹਨ। [7]ਸੋਹਣੇ ਚੰਦ ਤੋਂ ਸੁਹਣੇ ਗਿਣੇ ਗਏ ਹੋ। [‘ਸੁੰਦਰ’ ਕਵੀ ਦੀ ਛਾਪ ਵੀ ਜਾਪਦੀ ਹੈ]।[8]ਬਾਣੀ ਰਚਨ ਵਿਚ (ਬਾਨੀ=) ਸਾਰਦਾ ਹੈ ਤੇ ਦਾਨ ਹਰੀ ਚੰਦ ਵਾਂਙੂ (ਦੇਂਦੇ ਹੋ)। (ਅ) ਰਚਨਾ (ਰਚਨ ਵਿਚ ਬਾਨੀ=) ਸ਼ਾਰਦਾ ਤੁੱਲ ਹੈ, ਬਾਣਾਂ (ਵਿਚ ਰਾਮ ਹੈ) ਦਾਨ ਵਿਚ ਹਰੀ ਚੰਦ ਹੋ। [9]ਵਡੇ ਬੰਸ (ਭਾਵ ਗੁਰੂ ਪ੍ਰਣਾਲੀ) ਵਿੱਚੋਂ ਚਲੇ ਆਏ ਹੋ (ਫਿਰ ਆਪ ਦੀ) ਨਿੰਮ੍ਰਤਾ ਵਿਦਿਤ ਹੈ। [10]ਤੇਜ ਦੇ ਸੂਰਜ ਹੋ। [11]ਪਰਸਰਾਮ (ਜਿਵੇਂ ਕੁਹਾੜੇ ਫੜਨ ਵਿਚ ਤਿਵੇਂ ਆਪ) ਤਲਵਾਰ (ਫੜਨ ਵਿਚ ਸਿੱਧ) ਹੋ। [12]ਕਾਮ ਵਰਗੇ ਸੁਹਣੇ ਹਰਨ ਵਰਗੇ ਚੰਚਲ (ਆਪ ਦੇ ਘੋੜੇ ਹਨ) ਗਰੁੜ (ਜੋ ਆਪ ਜੀ ਦੇ ਘੋੜਿਆਂ ਨਾਲ ਚੱਲੇ (ਤਾਂ ਘੋੜਿਆਂ ਨੂੰ) ਅੱਗੇ ਜਾਂਦੇ ਹੀ ਵੇਖੇਗਾ। [13]ਪੌਣ ਨੂੰ ਪਿੱਛੇ ਸੱਟਕੇ ਮਨ ਦੀ ਗਤੀ ਨੂੰ ਹਰਾਉਂਦੇ ਹਨ, ਦੌੜ ਵਿਚ ਪੁਲ ਨੂੰ ਪਲ ਵਿਚ ਟੱਪ ਜਾਂਦੇ ਹਨ।

ਰਵਿ ਰਥ ਚਢਤਿ ਉਤਰ ਜਾਤਿ ਧਾਂਹੀ ਲੀਏ ਮੇਰੇ ਏਕ ਏ ਅਨੇਕ ਸਾਜਨ ਸਮੇਤ ਹੈਂ[੧]। ਐਸੇ ਬਾਜੀ ਦੇਖੀਐ ਨਾਂ ਕਹੂੰ ਤੀਨ ਭਵਨ ਮੈਂ* ਕਵਿਨਿ ਕੋ ਜੈਸੇ ਗੁਰੂ ਗੋਬਿੰਦ ਜੀ ਦੇਤਿ ਹੈਂ[੨] ॥੩੨॥ ਸ੍ਰੈਯਾ॥ ਹੁਰਨਿ ਕੋ ਨਰ ਸੂਰ ਮਿਲੇ ਬਰ,ਚੌਸਠ ਜੋਗਨਿ ਸੈਨ ਅਘਾਈ[੩]। ਦੇਤਿ ਅਸੀਸ ਸਬੈ ਮਿਲਿ ਜੋਬੁਕ[੪], ਗੀਧਨ ਤੇ ਰਣਭੂਮ ਸੁਹਾਈ[੫]। ਛਾਡਿ ਸੁਹਾਗ ਲੀਏ ਬਿਧਵਾ ਇਕ ਬੈਰਨ ਕੀ ਤਿਯ ਕੋ ਦੁਖਤਾਈ[੬]। ਖੱਗ ਗਹੇ ਗੁਰ ਗੋਬਿੰਦ ਕੋਹਰਿ ਨਾਰਦ ਕੇ ਘਰ ਹੋਤਿ ਵਧਾਈ[੭] ॥ ੩੩ ॥ ਕਬਿੱਤ ॥ ਆਵਤਿ ਨ ਤੀਰ ਤੀਰ, ਮਾਨ ਨ ਕਮਾਨ ਕਰੇ[੮], ਗੋਲਨ ਕੀ ਗੂੰਦ ਦੂੰਦ ਬੂੰਦ ਮਨੋ ਬਾਰ ਹੈਂ[੯]। ਛੀਨ ਬਰਛੀਨ ਲੇਯ, ਸੈਹਥੀ ਹੈ ਕੋ ਟਿਕ,ਕਟਾਰਨ ਕੋ ਬੀਰ ਅਤਿ ਬੈਠੀ ਬਰ-ਦਾਰ ਹੈ[੧੦]।ਛੁਰੀ ਨ ਛੁਹਤਿ,ਗੁਰਜਨ ਹੂੰਕੀ ਗੁਰਜ ਨ[੧੧],ਬਰ ਤਬਰਨਿ ਕੋ ਨਿਵਾਰਤਿ ਨਿਹਾਰ ਹੈ[੧੨] । ਸੈਨਾ ਅਰਿ ਘਾ ਕੀਏ, ਕਹਾਂ ਕਹੂੰ ਸੁਹਾ ਕੀ ਗੁਰੂ ਗੋਬਿੰਦ ਕੇ ਕਰ ਐਸੀ ਬਾਂਕੀ ਤਰਵਾਰ ਹੈ[੧੩] ॥੩੪॥ ਨਿਕਸਤਿ ਮਮਾਨ

---

[੧]ਸੂਰਜ (ਆਪਣੇ ਘੋੜਿਆਂ ਦੇ) ਰਥ ਤੇ (ਦਿਨੇ) ਚੜ੍ਹਕੇ ਰਾਤੀਂ ਉਤਰ ਜਾਂਦਾ ਹੈ ਕਿ ਮੇਰੇ ਪਾਸ (ਐਸੇ ਘੋੜਿਆਂ ਵਾਲਾ ਰਥ) ਇਕੋ ਹੈ ਪਰ ਗੁਰੂ ਜੀ ਪਾਸ ਐਸੇ (ਰਥ) ਸਾਜਾਂ ਸਮੇਤ ਅਣੇਕ ਹੈਨ। [੨]ਤਿੰਨਾਂ ਲੋਕਾਂ ਵਿਚ ਐਸੇ ਘੋੜੇ ਕਿਤੇ ਨਹੀਂ ਦੇਖੀਦੇ ਜੈਸੇ ਘੋੜੇ ਕਿ ਗੁਰੂ ਜੀ ਕਵੀਆਂ ਨੂੰ ਦੇਂਦੇ ਹਨ। [੩]ਹੁਰਾਂ ਨੂੰ ਸੂਰਮੇ ਮਰਦ ਵਰ ਮਿਲ ਗਏ, ਚੌਹਠ ਜੋਗਣੀਆਂ ਦੀ ਸੈਨਾ ਰੱਜ ਗਈ। [੪]ਸਾਰੇ ਗਿਦੜ ਮਿਲਕੇ ਅਸੀਸਾਂ ਦਿੰਦੇ ਹਨ। [੫]ਗਿੱਧਾਂ ਨਾਲ ਰਣਭੂਮੀ ਸੁਹਾ ਗਈ। [੬](ਜਿਨ੍ਹਾਂ) ਨੂੰ ਸੁਹਾਗ ਛੱਡਣਾ ਪਯਾ ਤੇ ਬਿਧਵਾਪਨ ਲੈਣਾ ਪਯਾ ਇਕ ਉਨ੍ਹਾਂ ਵੈਰੀਆਂ ਦੀਆਂ ਇਸਤ੍ਰੀਆਂ ਨੂੰ ਦੁਖ ਹੁੰਦਾ ਹੈ। (ਅ) ਜਿਨ੍ਹਾਂ ਨੇ ਸੁਹਾਗ (ਦਾ ਵੇਸ) ਛੱਡਕੇ ਵਿਧਵਾ (ਦਾ ਵੇਸ) ਲੈਣਾ ਹੈ। [੭]ਗੁਰੂ ਗੋਬਿੰਦ ਸਿੰਘ ਜੀ ਦੇ ਹੱਥ ਤਲਵਾਰ ਪਕੜਦਿਆਂ ਨਾਰਦ ਦੇ ਘਰ ਵਧਾਈ ਹੁੰਦੀ ਹੈ (ਕਿਉਂਕਿ ਉਸਦੀ ਵਹੁਟੀ ਦਾ ਨਾਂ ਕਲਹਾ ਹੈ)। [੮]ਤੀਰ ਨੇੜੇ ਨਹੀਂ ਆਉਂਦੇ, ਕਮਾਨ ਮਾਨ ਨਹੀਂ ਕਰਦੀ। [੯]ਜੰਗ ਵਿਚ ਗੋਲੀਆਂ ਦੀ ਝੜਾੜ ਮਾਨੋ ਪਾਣੀ ਦੀਆਂ ਬੂੰਦਾਂ ਹਨ। [ਗੂੰਦ= ਇਕੱਠ ਭਾਵ ਝੜਾੜ। (ਅ) ਗੂੰਜ। ਦੂੰਦ=ਦੂੰਦ=ਜੰਗ]। [੧੦]ਬਰਛੀਆਂ ਨੂੰ ਛੀਨ ਕਰ ਦੇਂਦੀ ਹੈ, ਅਥਵਾ ਖੋਹ ਲੈਂਦੀ ਹੈ। ਸੈਹਥੀ ਨੂੰ ਕੀ ਟਿਕਾਉ (ਹੋ ਸਕਦਾ ਹੈ) ? ਵਡੇ ਬੀਰਾਂ ਦੀਆਂ ਕਟਾਰਾਂ ਨੂੰ ਖੱਪਣ ਲਈ (ਤਜਾਰ) ਬੈਠੀ ਹੈ [ਬਰਦਾਰ=ਚੱਕਣ ਵਾਲੀ, ਖੱਪਣ ਵਾਲੀ]। [੧੧]ਛੁਰੀ (ਨੇੜੇ)ਨਹੀਂ ਢੁਹੰਦੀ, ਗੁਰਜਾਂ ਦਾ ਵੀ ਏਵੇਂ (ਗੁਰਜ+ਨ=) ਵਡਿਆਈ ਨਹੀਂ ਰਹਿੰਦੀ। [੧੨]ਫਿਰੋ ਕੁਹਾੜਿਆਂ ਨੂੰ ਪਏ ਮੱਟਦੀ ਦੇਖੀਦੀ ਹੈ, [ਕਾ:, ਤਬਰ=ਕੁਹਾੜਾ]। [੧੩]ਗੁਰੂ ਗੋਬਿੰਦ ਸਿੰਘ ਜੀ ਦੇ ਹੱਥ ਵਿਚ ਐਸੀ (ਬਾਂਕੀ) ਤਲਵਾਰ ਹੈ ਕਿ ਜਿਸ ਨੇ ਵੈਰੀ ਦੀ ਸੈਨਾ ਘਾ ਕੋ ਸਫਾਈ ਕਰ ਦਿੱਤੀ (ਉਸ ਦੀ ਹੋਰ ਉਪਮਾ) ਮੈਂ ਕੀ ਕਹਾਂ। [ਸੁਹਾ=ਸੁਹਾਗੀ ਦੇ ਦਿੱਤੀ, ਸਫਾਈ ਕਰ ਦਿੱਤੀ]।

*ਪਾ:-ਭਵਨਨ ਮੈਂ।

ਤੈ ਹੀ ਛਟਾ ਘਨ ਮਜਾਨ* ਤੈ ਹੀ, ਕਾਲ ਜੀਹ ਲਹਿ ਲਹਿ ਹੋਇ ਰਹੀ ਹਲਿ ਹਲਿ[1]। ਲਾਗੈ ਅਰਿ ਗਰ ਗੋਰੈ ਧਰ ਧਰ ਧਰ ਸਿਰ, ਧਰਤਿ ਨ ਧੀਰ ਚਾਰੋਂ ਚਕਿ ਪਰੈ ਚਲਿ ਚਲਿ[2]। ਕੌਨ ਰਹੈ ਠਾਂਢੋ ਸ੍ਰੀ ਗੁਬਿੰਦ ਸਿੰਘ! ਆਪ ਆਗੇ ਜਲ ਥਲ ਉਥਲ ਪਥਲ ਹੋਇ ਥਲਿ ਥਲਿ[3]। ਭਾਜੈ ਬਿਨ ਦੇਰ, ਨੇਰ ਕਰੈਂ ਨ ਸੈਤੋਖ ਸਿੰਘ, ਹੇਰਿ ਸ਼ਮਸ਼ੇਰ ਸਮ ਸ਼ੇਰ ਤੇਰੀ† ਪਲ ਪਲ°‡ ॥ ੩੫ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਰੁਤੇ ਕਵੀਜਨਿ ਕੇ ਕਬਿੱਤ ਬਰਨੰ ਨਾਮ ਏਕ ਪੰਚਾਸਤੀ ਅੰਸੂ ॥ ੫੧ ॥ ੫੨. [ਕਵੀਆਂ ਦੇ ਕਬਿੱਤ]।

॥ਦੋਹਰਾ॥ਬਾਵਨ ਕਵੀ[4] ਹਜ਼ੂਰ ਗੁਰ ਰਹਿਤ ਸਦਾ ਹੀ ਪਾਸ। ਆਵੈਂ ਜਾਹਿ ਅਨੇਕ ਹੀ, ਕਹਿ ਜਸ,ਲੈਂ ਧਨ ਰਾਸ ॥੧॥ ਤਿਨ ਕਵੀਅਨਿ ਬਾਨੀ ਰਚੀ ਲਿਖਿ ਕਾਗਦ ਤੁਲਵਾਇ। ਨੌ ਮਣ ਹੋਏ ਤੋਲ ਮਹਿੰ ਸੁਖਮ[5] ਲਿਖਤ ਲਿਖਾਇ ॥ ੨ ॥ 'ਵਿੱਦ੍ਯਾਧਰ' ਤਿਸ ਗ੍ਰੰਥ ਕੋ ਨਾਮ ਧਰਨੋ ਕਰਿ ਪ੍ਰੀਤ। ਨਾਨਾ ਬਿਧਿ ਕਵਿਤਾ ਰਚੀ ਰਖਿ ਰਖਿ ਨੌ ਰਸ ਰੀਤਿ§ ॥੩॥ ਮਚਨੋ ਜੰਗ ਗੁਰ ਸੈਗ ਬਡ ਰਹਨੋ ਗ੍ਰੰਥ ਸੋ ਬੀਚ[6]। ਨਿਕਸੇ ਆਨੰਦ ਪੁਰਿ ਤਜਨੋ¶ ਲੂਟਨੋ ਪੁਨ ਮਿਲਿ ਨੀਚ[7]॥ ੪॥ ਪ੍ਰਥਕ ਪ੍ਰਥਕ ਪੱਤ੍ਰੇ ਹੁਤੇ ਲੁਟਨੋ ਸੁ ਗ੍ਰੰਥ ਬਖੇਰ[8]। ਇਕ ਥਲ ਰਹਨੋ ਨ, ਇਮ ਗਯੋ ਜਿਸ ਤੇ ਮਿਲਨੋ ਨ ਫੇਰ ॥੫॥ ਬਾਹਠ ਪੱਤ੍ਰੇ ਕਹੂੰ ਤੇ ਰਹੇ ਅਨੰਦਪੁਰਿ ਮਾਂਹਿ।ਤਿਨ ਤੇਂ ਲਿਖੇ ਕਬਿੱਤਇਹੁ ਗੁਰ ਜਸੁ ਬਰਨਨੋ ਜਾਂਹਿ ॥੬॥ ਕਿਤਿਕ ਲਿਖੌਂ ਆਗੇ ਅੱਵਰ ਸੁਨਿ ਸ੍ਰੋਤਃ

---

[1]ਮਜਾਨ ਵਿਚੋਂ ਐਉਂ ਨਿਕਲਦੀਹੈ ਜਿਵੇਂ ਬਿਜਲੀ ਏਂਵਲਾਂ ਵਿੱਚੋਂ,(ਅਥਵਾ)ਕਾਲਦੀ ਜੀਭਹਲ ਹਲਕੇ ਲਹਿ ਲਹਿ ਕਰ ਰਹੀ ਹੈ। [ਮਜਾਨ=ਤਲਵਾਰ ਦਾ ਖੋਲ। ਮਜਾਨ=ਜ਼ਿੱਚੋਂ]। [2]ਲਗਦੀ ਹੈ ਜਦ ਵੈਰੀ ਦੇ ਗਲੇ ਨੂੰ ਧਰਤੀ ਤੇ ਡਿਗ ਪਿੰਦੀ ਹੈ ਧੜ ਤੇ ਸਿਰ ਨੂੰ, (ਵੈਰੀ ਫਿਰ) ਧੀਰਜ ਨਹੀਂ ਧਾਰਦਾ, ਚਹੁੰ ਚੱਕਾਂ ਵਿਚ ਹਲਚਲੀ ਪੈ ਜਾਂਦੀ ਹੈ (ਭਾਵ ਭੱਜ ਉਠਦੇ ਹਨ)। [3]ਜਲ ਦੇ ਥਾਉਂ ਉਲਦ ਕੇ ਥਲ ਹੋ ਗਏ ਜੋ ਥਲ ਸਨ ਉਹ ਪਥਲ (ਪਯ+ਥਲ=ਪਾਣੀ-ਦੇ ਥਲ) ਹੋ ਗਏ। [4](ਕਵੀ) ਸੈਤੋਖ ਸਿੰਘ ਜੀ (ਕਹਿੰਦੇ ਹਨ) ਕਿ ਵੈਰੀ ਭੱਜਦੇ ਹਨ ਛੇਤੀ, ਨੇੜੇ ਨਾਂ ਢੁੱਕਦੇ, ਤੇਰੀ ਫੇਰ ਵਰਗੀ ਤਲਵਾਰ ਨੂੰ ਪਲ ਪਲ ਵਿਚ ਵੇਖਕੇ। (ਅ) ਪਲ ਪਲ ਕਰਦੀ=ਲਿਸ਼ਕਦੀ। [5]ਬਵੰਜਾ ਕਵੀ। [6]ਥਰੀਕ। [7](ਅੰਦ ਪੁਰ ਦੇ) ਵਿਚ। [8]ਨੀਚਾਂ ਨੇ। [9]ਬਿਖਰ ਗਿਆ।

*ਪਾਃ—ਸਮਾਨ। †ਪਾਃ—ਦੇਰ ਸ਼ਮਸ਼ੇਰ ਤੇਰੀ ਸਮ ਸ਼ੇਰ। ‡ਇਹ ਕਵਿੱਤ ਭਾਈ ਸਾਹਿਬ ਜੀ ਨੇ ਆਪਣੇ ਗਰਥ ਰੰਜਨੀ ਟੀਕਾ ਸ੍ਰੀ ਜਪੁਜੀ ਦੇ ਮੰਗਲਾ ਚਰਨ ਵਿਚ ਭੀ ਦਿਤਾ ਹੈ। §ਪਾਃ—ਨੀਤ। ¶ਪਾਃ—ਆਨੰਦਪੁਰਾ ਤੇ।

ਚਿਤ ਲਾਇ। ਗੁਰਜਸ ਤੇ ਉਚਟਹੁ ਨਹੀਂ[1] ਚਤੁਰ ਪਦਾਰਥ ਦਾਇ[2] ॥੭॥

ਕਬਿੱਤ ॥ ਅਨੰਦ ਦਾ ਵਾਜਾ ਨਿਤ ਵੱਜਦਾ ਅਨੰਦਪੁਰਿ, ਸੁਣਿ ਸੁਣਿ ਸੁਧਿ ਭੁੱਲਦੀਏ ਨਰਨਾਹ ਦੀ[3]। ਭੌ ਭੁਯਾ ਬਿਭੀਛਣੇ ਨੂੰ ਲੰਕਾਗੜ੍ਹ ਵੱਸਣੇ ਦਾ, –ਫੇਰ ਅਸਵਾਰੀ ਆਂਵਦੀ ਏ ਮਹਾਂਬਾਹੁ ਦੀ[4]–। ਬਲ ਛਡ ਬਲਿ[5] ਜਾਇ ਛਪਿਆ ਪਤਾਲ ਬਿਚ, ਵਤੇ ਦੀ ਨਿਸ਼ਾਨੀ ਜੈਂਦੇ ਦ੍ਵਾਰ ਦਰਗਾਹ ਦੀ[6]। ਸਵਣ ਨ ਦੇਂਦੀ ਸੁਖ ਦੁੱਜਣਾ ਨੂੰ ਰਾਤ ਦਿਨ ਨੌਬਤ ਗੋਬਿੰਦ ਸਿੰਘ ਗੁਰੂ ਪਾਤਸ਼ਾਹ ਦੀ ॥ ੯ ॥ ਉਪਰ ਨਰੇਸ਼ ਹੂੰ ਕੀ, ਹੋਹਿੰ ਸ਼ੁਭ ਬੇਸ਼ ਹੂੰਕੀ, ਕਾਸ਼-ਮੀਰ ਦੇਸ਼ ਹੂੰ ਕੀ ਭਰੀ ਆਨ ਧਾਮਰੀ[7]। ਬੁਨੀ ਕਾਰੀਗਰਭਾਰੀ,ਕਰੀਖੂਬ ਗੁਲਕਾਰੀ,ਪਹਿਰੇਂ ਭਿਖਾਰੀ, ਮੋਲ ਪਾਵੈਂ ਲਾਖਦਾਮਰੀ[8]।ਸੀਤ ਹੂੰਕੋ ਜੀਤ ਲੇਤਿ,ਐਸੀ ਸ਼ੋਭਾਦੇਹ ਦੇਤਿਮੰਗਲ ਸੁਕਬਿ ਜਸੋਂਕਨ੍ਹੱਯਾ ਜੀ ਕੋਕਾਮਰੀ[9]। ਸ਼ਯਾਮ, ਸੇਤ, ਪੀਰੀ*, ਲਾਲ, ਜ਼ਰਦ, ਸਬਜ਼ ਰੰਗ ਗੁਰੂ ਜੀ ਗੋਬਿੰਦ ਐਸੀ ਦੇਤਿ ਮੌਜ ਪਾਮਰੀ[10] ॥ ੯ ॥ ਚਢਤਿ ਹੀ ਬਾਜੀ ਚਢਨੋ ਗਾਢੇ ਗਢ

[1]ਗੁਰੂ ਯਸ਼ (ਦੇ ਸੁਣਦਿਆਂ) ਉਦਾਸ ਨਾ ਹੋਵੋ। [2]ਜੋ (ਜਸ) ਕਿ ਚਾਰ ਪਦਾਰਥਾਂ ਦਾ ਦਾਤਾ ਹੈ। [3]ਰਾਜਿਆਂ ਦੀ ਦੌੜ ਭੁੱਲ ਜਾਂਦੀ ਹੈ। [4]ਬਿਭੀਛਣ ਨੂੰ ਲੰਕਾ ਗੜ੍ਹ ਵੱਸਣ ਦਾ ਛੇ ਪੈ ਰਿਹਾ ਹੈ ਕਿ ਮਹਾਂਬਾਹੁ ਜੀ ਦੀ ਅਸਵਾਰੀ ਫੇਰ ਆ ਰਹੀ ਹੈ। ਭਾਵ, ਕਿ ਅੱਗੇ ਰਾਵਣ ਨੂੰ ਕੱਢਕੇ ਮੈਨੂੰ ਦੇ ਗਏ ਸਨ, ਹੁਣ ਮਤਾਂ ਮੈਨੂੰ ਕੱਢਕੇ ਕਿਸੇ ਹੋਰ ਨੂੰ ਦੇਣ ਨਾ ਆ ਰਹੇ ਹੋਣ [ਮਹਾਂਬਾਹੁ=ਲੰਮੀਆਂ ਬਾਹਾਂ ਵਾਲੇ। ਗੁਰੂ ਗੋਬਿੰਦ ਸਿੰਘ ਜੀ, ਵੇਖੋ ਅੰਕ ੧੦ ਇਸੇ ਅੰਸੂ ਦਾ। (ਅ) ਮਹਾਂਬਾਹੁ ਦਾ ਅਰਥ ਬਹੁਤੀਆਂ ਬਾਹਾਂ ਵਾਲਾ ਕਰਕੇ 'ਰਾਵਣ' ਭੀ ਲਾਉਂਦੇ ਹਨ। ਪਰੰਤੂ ਇਕ ਤਾਂ ਰਾਵਣ ਨਾਲ ਉਪਮਾ ਦੇਣੀ ਅਯੋਗ ਹੈ, ਦੂਜੇ ਬਿਭੀਛਣ ਨੂੰ ਕਦੀ 'ਦੁਜਨਾਂ' ਵਿਚ ਗਿਣ ਰਿਹਾ ਹੈ। ਕੀ ਜਾਣੀਏ ਕਦੀ ਉਸ ਦੇ ਰਾਖਸ਼ ਹੋਣ ਨੂੰ ਯਾ ਭੂੰਡੀ ਦੇਹ ਨੂੰ ਯਾਦ ਕਰਕੇ ਦੁਜਨਾਂ ਵਿਚ ਗਿਣ ਰਿਹਾ ਹੋਵੇ। [5]ਬਲਿ ਰਾਜਾ ਬਲ ਛੱਡਕੇ। [6]ਦਰਗਾਹ ਦੀ ਮਿਲੀ ਵਤਹ ਦੀ ਨਿਸ਼ਾਨੀ ਜਿਸ (ਗੁਰੂ ਜੀ) ਦੇ ਦ੍ਵਾਰ ਤੇ ਹੈ। [7]ਕਸ਼ਮੀਰ ਦੇਸ਼ ਦੀਆਂ (ਬਣੀਆਂ ਹੋਈਆਂ) ਰਾਜਿਆਂ ਦੇ ਉਪਰ ਲੈਣ ਵਾਲੀਆਂ ਜੋ ਪਹਿਨੀਆਂ ਹੋਈਆਂ (ਉਨ੍ਹਾਂ ਉਤੇ ਭੀ) ਰੰਗੀਆਂ ਲਗਦੀਆਂ ਹਨ, ਘਰ ਵਿਚ (ਮੰਗਾਕੇ) ਭਰ ਰੱਖੀਆਂ ਹਨ। [8]ਭਾਰੇ ਕਾਰੀਗਰਾਂ ਦੀਆਂ ਬੁਣੀਆਂ ਹੋਈਆਂ, ਉਪਰ ਰੰਗੇ ਫੁਲਾਂ ਦੀ ਕਾਢ ਕੱਢੀ ਹੋਈ, ਲੱਖਾਂ ਰੁਪੱਯੇ ਜਿਨ੍ਹਾਂ ਦਾ ਮੁੱਲ ਪਵੇ, (ਮੇਰੇ ਵਰਗੇ) ਭਿਖਾਰੀ ਪਹਿਨ ਰਹੇ ਹਨ। (ਅ) ਜੇ ਭਿਖਾਰੀ ਪਾਵੇ ਤਾਂ ਲੱਖਾਂ ਦਾ ਬਣ ਜਾਵੇ। [9]ਮਾਨੋ ਕ੍ਰਿਸ਼ਨ ਜੀ ਦੀ ਕੰਬਲੀ ਹੈ। [10]ਗੁਰੂ ਜੀ ਐਸੀਆਂ ਪਾਮਰੀਆਂ ਬਖਸ਼ਦੇ ਹਨ। [ਹਿੰ: ਪਾਮਰੀ=ਦੁਪੱਟਾ। ਸੰਸ: 'ਪ੍ਰਾਵਾਰ:'= ਉਪਰਲਾ ਕਪੜਾ ਯਾ ਚੋਗਾ। ਇਸ ਕਬਿੱਤ ਵਿਚ ਜੋ ਵਰਨਾਯਨਾ ਆਈ ਹੈ ਉਸ ਤੋਂ ਸਪਸ਼ਟ ਹੈ ਕਿ ਇਹ ਕਸ਼ਮੀਰੀ ਦੁਸ਼ਾਲੇ ਸਨ, ਕਸ਼ਮੀਰ ਦੇ ਜਾਮੇਵਾਰ ਉਨੀ ਹੋਈ ਗੁਲਕਾਰੀ ਦੇ ਬੜੇ ਕੀਮਤੀ ਹੁੰਦੇ ਹਨ। ਫਿਰ ਇਸ ਛੰਦ ਵਿਚ ਪਾਮਰੀ ਨੂੰ ਉਪਮਾ ਕੰਬਲੀ ਨਾਲ ਦਿਤੀ ਹੈ ਇਸ ਵਾਸਤੇ 'ਉਤੇ ਲੈਣ ਦਾ ਕਪੜਾ'=ਦੁਸ਼ਾਲਾ ਹੀ ਠੀਕ ਭਾਵ ਹੈ]। *ਪਾ:–ਪੀਠੀ।

ਚਾਹਬੇ ਕੋ,ਦਾਹਿਬੇ ਕੋ ਦੁੱਖ ਰੀਝੈ ਬਰ ਜਸੋ ਭਵਾਨੀਕੋ[1]।ਆਵਤਿ ਹੀ ਦਾਢੀ ਛਾਤੀ ਦਾਢੀ ਛਿਤ ਪਾਲਨਿ ਕੀ ਰਜ ਕੋ ਕਰੱਯਾ ਉਨ ਹੀ ਕੀ ਰਜਧਾਨੀ ਕੋ*[2]। ਮਹਾਂਬਾਹੁ ਗੁਰੂ ਜੀ ਗੋਬਿੰਦ ਸਿੰਘ ਪਾਰਥ ਜਿਉਂ ਭਾਰਥ ਕੋ ਜੀਤ ਲੇਤਿ ਬਸੁਧਾ ਬਿਰਾਨੀ ਕੋ[3]। ਪਾਗ ਹੈਂ ਕੋ ਬਾਂਧਬੋ ਕਛੂਕ ਦਿਨ ਪਾਛੇ ਸੀਖਨੋ ਪੈਹਿਲੇ ਹੀ ਸੁ ਸੀਖਨੋ ਸਿੰਘ†ਬਾਂਧਿਬੋਕ੍ਰਿਪਾਨੀ ਕੋ[4]॥੧੦॥ ਜਾਚੇ ਧ੍ਰੂ ਪਾਯੋ ਹੈ ਅਮਰਪਦ ਸੁਰਲੋਕ, ਨਾਮਾ ਜੂ ਕੇ ਜਾਚੇ ਦੀਓ ਦੇਹੁਰਾ ਫਿਰਾਇੰ ਜੀ[5]। ਬਿਪਦਾ ਮੈਂ ਲੰਕਾ ਦੀਨੀ ਜਾਚੇ ਤੇ ਬਿਭੀਖਨ ਕੋ, ਮੰਗਲ ਸੁ ਕਬਿ ਜਾਚੈਂ ਮੰਗਲ ਸੁਨਾਇ ਜੀ[6]‡।ਦ੍ਰੋਪਤੀ ਨਗਨ ਹੋਤਿ§ਜਾਚਨੋ ਸਭਾ ਮਾਂਹਿ ਠਾਂਢੋ,

[1]ਘੋੜੇ ਤੇ ਚੜ੍ਹਦਿਆਂ ਹੀ (ਸਿੰਘ) ਤਕੜੇ ਕਿਲ੍ਹੇ ਦੇ (ਫਤਹ) ਕਰਨ ਦੀ ਚਾਹ ਕਰਦਾ ਹੈ, (ਜਗਤ ਦੇ) ਦੁੱਖਾਂ ਨੂੰ ਸਾੜਨ ਲਈ ਉਹ ਐਉਂ ਰੀਝਦਾ ਹੈ ਜਿਵੇਂ ਸ਼ਿਵ। ਭਾਵ ਦੁਨੀਆਂ ਦੇ ਦੁਖ ਦੂਰ ਕਰਨ ਨੂੰ ਉਹ ਕਲਜਾਨ ਸਰੂਪ ਹੈ [ਭਵਾਨੀ ਕੋ ਬਰ=ਪਾਰਬਤੀ ਦੇ ਪਤੀ=ਸ਼ਿਵਜੀ। ਸ਼ਿਵ= ਕਲਜਾਨ ਸਰੂਪ]। [2]ਦਾੜ੍ਹੀ ਆਉਂਦਿਆਂ ਹੀ ਰਾਜਿਆਂ ਦੀ ਛਾਤੀ ਸਾੜਦਾ ਹੈ ਤੇ ਉਹਨਾਂ ਦੀਰਾਜ-ਧਾਨੀ ਨੂੰ (ਰਜ=) ਧੂੜ ਕਰਦਾ ਹੈ। [3]ਲੰਮੇ ਭੁਜਾਂ ਵਾਲੇ ਗੁਰੂ ਗੋਬਿੰਦ ਸਿੰਘ ਜੀ (ਦੇ ਸਿੰਘ) ਵੈਰੀਆਂ ਦੀ ਧਰਤੀ ਐਉਂ ਜਿੱਤ ਲੈਂਦੇ ਹਨ ਜਿਵੇਂ ਅਰਜਨ ਨੇ ਭਾਰਥ ਜਿੱਤਿਆ ਸੀ। [4]ਪਗ ਬੰਨ੍ਹਣੀ ਤਾਂ ਸਿੰਘ (ਬੱਚਾ) ਕੁਛ ਦਿਨ ਮਗਰੋਂ ਸਿੱਖਦਾ ਹੈ ਪਰ ਕ੍ਰਿਪਾਨ ਬੰਨ੍ਹਣੀ ਪਹਿਲੋਂ ਸਿੱਖਦਾ ਹੈ। [5](ਆਪ ਤੋਂ) ਧ੍ਰੂ ਨੇ ਮੰਗਕੇ ਧ੍ਰੁਰ ਲੋਕ ਵਿਚ ਅਮਰ ਪਦਵੀ ਪਾਈ ਤੇ ਨਾਮ ਦੇਵ ਦੇ ਜਾਚਣ ਨਾਲ (ਆਪ ਨੇ ਉਸ ਦਾ) ਦੇਹੁਰਾ ਫੇਰ ਦਿਤਾ। [6]ਬਿਭੀਖਣ ਬਿਪਤਾ ਫਸੇ ਨੂੰ ਮੰਗਣ ਤੇ (ਆਪ ਨੇ) ਲੰਕਾ ਦਿਤੀ ਪਰ ਮੰਗਲ ਕਵਿ ਇਹ ਜਾਚਦਾ ਹੈ ਕਿ ਮੈਂ ਸਦਾ ਆਪ ਦੇ ਮੰਗਲ ਸੁਣਾਉਂਦਾ ਰਹਾਂ।

*ਕਵਿ ਜੀ ਨੇ ੬੨ ਛੱਤਰਿਆਂ ਵਿਚੋਂ ਚੁਣਕੇ ਥੋੜੇ ਜਹੇ ਕਬਿੱਤ ਦਿੱਤੇ ਦੱਸਿਆ ਹੈ। ਸ਼ਾਇਦ ਨਾ ਹੋਣ ਕਰਕੇ ਪ੍ਰਕ੍ਰਿਆ ਲੱਗਣੀ ਕਠਨ ਹੋ ਜਾਂਦੀ ਹੈ। ਜਾਪਦਾ ਹੈ ਕਿ ਇਸਤੋਂ ਪਹਿਲਾਂ ਕੋਈ ਸਧਾਰਣ ਕਬਿੱਤ ਹੋਸੀ ਜਿਸ ਵਿਚ ਉਨ੍ਹਾਂ ਵੈਰੀਆਂ ਦੇ ਖਾਲਸੇ ਨਾਲ ਅਕਾਰਣ ਦ੍ਰੋਹ ਕਰਨ ਤੇ ਦੁਖ ਦੇਣ ਦਾ ਹਾਲ ਹੋਵੇ ਜਿਸ ਪਰ ਵੈਰੀਆਂ ਉਤੇ ਸਿੰਘਾਂ ਦੇ ਭੇ ਛਾਉਣ ਦਾ ਨਕਸ਼ਾ ਤੇ ਸਿੰਘਾਂ ਦੀ ਸ਼ਸਤ੍ਰ ਪ੍ਰੀਤੀ ਦਾ ਹਾਲ ਇਸ ਕਬਿੱਤ ਵਿਚ ਕਿਸੇ ਕਵਿ ਨੇ ਦਿੱਤਾ ਹੈ।

†ਇਹ ਪਦ ਸਪਸ਼ਟ ਕਰਦਾ ਹੈ ਕਿ ਇਹ ਕਬਿੱਤ ਗੁਰੂ ਕੇ ਸਿੰਘਾਂ ਦਾ ਵਰਣਨ ਕਰਦਾ ਹੈ, ਗੁਰੂ ਜੀ ਦਾ ਨਹੀਂ। ‡ਇਵੇ ਮੰਗਲ ਕਵੀ 'ਗੁਰੂ ਕੀਰਤੀ' ਦਾ ਦਾਨ ਮੰਗ ਰਿਹਾ ਹੈ। ਕਵਿ ਮੰਗਲ ਨੇ ਮਹਾਂ ਭਾਰਤ ਦੇ ਸ਼ਲ ਪਰਬ ਦਾ ਤਰਜਮਾ ਗੁਰੂ ਜੀ ਦੇ ਦਰਬਾਰ ਕੀਤਾ, ਜੋ ਸੰਮਤ ੧੭੫੩ ਵੈਸਾਖ ਤੇਦਸ਼ੀ ਮੰਗਲਵਾਰ ਨੂੰ ਮੁੱਕਿਆ, ਕਵੀ ਕਹਿੰਦਾ ਹੈ ਕਿ ਇਸ ਪਰ ਮੈਂ (ਅਰਥ ਖਰਥ) ਅਤਯੰਤ ਧਨ ਪਾਇਆ। ਇਹ ਅਸ਼ੀਰਵਾਦ ਵੀ ਓਥੇ ਲਿਖੀ ਹੈ:—ਜੋ ਲੌ ਧਰਨ ਅਕਾਸ਼ ਗਿਰ ਚੰਦ ਸੂਰ ਸੁਰਇੰਦ। ਤੋ ਲੌ ਚਿਰ ਜੀਵੇ ਜਗਤ ਸਾਹਿਬ ਗੁਰ ਗੋਬਿੰਦ। [ਦੇਖੋ ਪਟਿਆਲਾ ਲਾਇਬ੍ਰੇਰੀ ਦਾ ਨੰ ੧ ਦਾ ਅੰਕ ੧੧]। §ਪਾ:—ਹੋਨਿ।

ਅੰਬਰ ਲੌ ਅੰਬਰ ਮਹੀ ਪੈ ਰਹੇ ਛਾਇ ਜੀ[1]। ਐਸੋ ਦਾਨ ਦੈਬੋ ਕੌਨ ਕੌਉ ਸਤਿਗੁਰੂ ਬਿਨਾਂ ਔਰ ਕਉ ਨ ਜਾਚੀਏ ਬਿਨਾਂ ਗੋਬਿੰਦ ਰਾਇ ਜੀ ॥੧੧॥ ਅਸੁਰ ਬਿਦਾਰਿਬੇ ਕੋ ਸੁਰਪਤਿ ਪਾਰਿਬੇ ਕੋ, ਭਗਤ ਉਧਾਰਿਬੇ ਕੋ ਮੁਕਤਿ ਕੀ ਜਰੀ ਹੈਂ[2]। ਅਰਿ ਦਲ ਭੰਜਿਬੇ ਕੋ,ਗਾੜ੍ਹੇ ਗੜ ਗੰਜਿਬੇ ਕੋ[3] ਸਭਿ ਸੁਖ ਸੰਜਿਬੇ ਕੋ[4] ਮਹਾਂ ਸੁਖ ਭਰੀ ਹੈ। ਕਰਤਿ ਕਲੋਲ ਗੁਰ ਗੋਬਿੰਦ ਕੇ ਕਰ ਮਾਂਹਿ ਚੱਕ੍ਰ[5] ਸਾਥ ਹੈ ਤੇ ਮਾਰਿਬੇ ਕੀ ਬਿਧਿ ਪਰੀ ਹੈ।ਫਤੇ ਕੀ ਨਿਸ਼ਾਨੀ ਯਹਿ ਪੂਰਬ ਜਨਮ ਹੈ ਕੀ ਤਬਿ ਹੁਤੀ ਗਦਾ ਅਬਿ ਸ਼ਸਤ੍ਰ ਰੈਗ ਛਰੀ ਹੈ[6] ॥੧੨॥ ਕੁੰਜ ਕੁੰਜ ਗਲਿਨਿ ਬਜਾਈ ਬਨ ਬਾਂਸਰੀ ਸ਼ੀ[7] ਉਨਹੀ ਕੇ ਸੰਗ ਸੋਈ ਸਾਰਦਾ ਕਹਤਿ ਹੈਂ[8]। ਜਮਨਾ ਕੇ ਤਟ ਬੰਸੀ ਬਟ ਕੇ ਨਿਕਟ ਸੋਈ ਤਟ ਸਤੁਦ੍ਰੂ ਆਨਿ ਸਾਹਿਬੀ ਕਰਤਿ ਹੈਂ[9]।ਦੇਖੋ ਭੂਪ ਭੂਪਨਿ ਕੇ ਭੂਮ ਕੇ ਭਗਤ ਲੋਗੋ, ਭਾਗ ਧਾ ਛਰੀ ਕੇ ਮੋ ਸੋਂ ਕਹਿਬੇ ਬਨਤਿ ਹੈ[10]।ਕਾਨ੍ਹ ਹੈ ਕੈ ਔਤਰਸੋ ਤੋ ਮੁੱਖ ਹੀ ਰਹੰਤਿ ਲਾਗੀ, ਗੋਬਿੰਦ ਹੈ ਔਤਰਸੋ ਤੋ ਹਾਥ ਹੀ ਰਹਿਤ ਹੈ ॥੧੩॥ ਕਬਿੱਤ ॥ ਪੂਰਨ ਪੁਰਖ ਅਵਤਾਰ ਆਨਿ ਲੀਨਿ ਆਪ, ਜਾਂਕੇ ਦਰ-ਬਾਰ ਮਨ ਚਿਤਵੈ ਸੋ ਪਾਈਏ। ਘਟਿ ਘਟਿ ਬਾਸੀ,ਅਬਿਨਾਸ਼ੀ ਨਾਮ ਜਾਂਕੋ ਜਗ, ਕਰਤਾ ਕਰਨਹਾਰ ਸੋਈ ਦਿਖਰਾਈਏ[11]। ਨੌਮੇ ਗੁਰ ਨੰਦ ਜਗ ਬੰਦ, ਭੋਗ ਤਜਾਗ ਪੂਰੇ[12] ਮੰਗਲ ਸੁ ਕਬਿ ਕਹਿ ਮੰਗਲ ਸੁਖਾਈਏ[13]*।

[1]ਅਕਾਸ਼ ਤਕ ਕਪੜੇ (ਆਪਦੇ ਬਖਸ਼ੇ) ਪ੍ਰਿਥ੍ਵੀ ਤੇ ਛਾ ਗਏ। [2]ਜੜੀ ਬੂਟੀ ਹੈ।[3]ਪੱਕੇ ਕਿਲੇ ਤੋੜਨੇ ਨੂੰ। [4]ਕੱਠੇ ਕਰਨ ਲਈ। [5]ਇਸ਼ਾਰਾ ਸੁਦਰਸ਼ਨ ਚੱਕ੍ਰ ਵਲ ਹੈ ਕਿ ਉਸ ਚੱਕ੍ਰ ਦੇ ਨਾਲ ਗਦਾ ਦੀ ਸ਼ਕਲ ਵਿਚ ਇਹ ਛੜੀ ਵਿਸ਼ਨੂੰ ਦੇ ਹੱਥਾਂ ਵਿਚ ਰਹੀ ਹੈ, ਗੁਰੂ ਜੀ ਨੂੰ ਕਵਿ ਇੱਥੇ ਵਿਸ਼ਨੂੰ ਰੂਪ ਵਰਣਨ ਕਰ ਰਿਹਾ ਹੈ। [6]ਹੁਣ ਕਾਲੇ ਦੰਗ ਦੀ ਸੋਟੀ ਹੈ। [7](ਬਿੰਦ੍ਰਾ) ਬਨ ਦੀ ਕੁੰਜ ਕੁੰਜ ਤੇ ਗਲੀ ਗਲੀ ਵਿਚ ਬਾਂਸਰੀ ਬਜਾਈ ਸੀ। [8]ਸਾਰਦਾ ਕਵੀ ਕਹਿੰਦਾ ਹੈ ਕਿ ਉਹੋ (ਬਾਂਸਰੀ) ਹੀ ਹੁਣ ਉਨ੍ਹਾਂ ਦੇ ਨਾਲ ਹੈ (ਛੜੀ ਦੇ ਰੂਪ ਵਿਚ)। [9]ਜਮਨਾ ਦੇ ਕਿਨਾਰੇ ਜੋ ਬਟ ਹੈ (ਉਥੇ ਜੋ) ਬੰਸੀ (ਬਜਾਉਂਦਾ ਸੀ) ਉਹੋ ਸਤਲੁਜ ਦੇ ਕਿਨਾਰੇ ਆਕੇ ਹੁਣ ਸਾਹਿਬੀ ਕਰ ਰਿਹਾ ਹੈ। (ਅ) ਬੰਸੀ ਬੰਟ ਦੇ ਨੇੜੇ (ਜੋ ਵਿਚਰਦਾ ਸੀ)ਉਹੋ ਹੁਣ"""""। [10]ਹੇ(ਸ਼ਿੰਘਾਸਣ ਤੇ ਵਿਰਾਜੇ)ਰਾਜਿਆਂ ਦੇ ਰਾਜੇ (ਗੁਰੂ ਜੀ !) ਤੇ ਹੇ ਪ੍ਰਿਥਵੀ (ਤੇ ਵੱਸੇ) ਭਗਤ ਜਨੋ (ਸਾਧ ਸੰਗਤ ਜੀ) ਦੇਖੋ ਇਸ ਛੜੀ ਦੇ ਭਾਗ ਮੈਨੂੰ ਕਹਿਣੇ ਹੀ ਖਣੇ ਹਨ। [11]ਬ੍ਰਹਮਾ ਦਾ ਰਚਨਹਾਰ ਭਾਵ ਪ੍ਰਮਾਤਮਾ ਉਸੇ ਨੂੰ ਦੇਖੀਦਾ ਹੈ। [12]ਨਾਵੇਂ ਗੁਰਾਂ ਦੇ ਸਪੁੱਤ੍ਰ ਨੇ ਜਗਤ ਦੇ ਬੰਦਨ ਕਰਨੇ ਯੋਗ ਵੇਲਾ (ਵਾਹੁਣ ਤੇ ਮਾਯਾ) ਤਿਆਗਨ ਵਿਚ ਪੂਰੇ। [13]ਮੰਗਲ ਕਵੀ ਕਹਿੰਦਾ ਹੈ ਕਿ ਇਸ ਥਾਂ ਤੇ ਕੁਸ਼ਲ ਹੈ। [ਜਾਪਦਾ ਹੈ ਕਿ ਮੰਗਲ ਕਵੀ ਕਿਸੇ ਮਿੱਤ੍ਰ ਕਵੀ ਨੂੰ ਲਿਖ ਰਿਹਾ ਹੈ ਕਿ ਏਥੇ ਸੁਖ ਸਾਂਦ ਹੈ ਤੇ ਜੇ ਤੁਸਾਂ ਨੂੰ ਮੇਰੀ ਦੇਹ ਦੀ ਲੋੜ ਹੈ ਤਾਂ ਏਥੇ ਆ ਜਾਓ]। *ਪਾ:—ਸੁਨਾਈਏ।

ਆਨੰਦ ਕੋ ਦਾਤਾ ਗੁਰ ਸਾਹਿਬ ਗੋਬਿੰਦ ਰਾਇ,ਚਾਹੈ ਜੋ ਅਨੰਦ ਤੋ ਅਨੰਦ ਪੁਰਿ ਆਈਏ[1] ॥ ੧੪ ॥ ਕਬਿੱਤ ॥ ਦਿੱਜਨ ਕੇ ਦਲ, ਜੋਗੀ ਜੰਗਮ ਜਮਾਤ ਦ੍ਵਾਰ, ਈਦੀ ਜਨ ਕਿਤਕ ਹੈਂ[2], ਜਗਤ ਮੈਂ ਜਾਂਹਿ ਕੀ। ਭੁਕਾ ਭੁਕ ਲੇਤਿ ਦੇਤਿ ਲੱਛਨਕੋ ਲੱਛ ਰੋਜ ਦੇਖਿ ਦੇਖਿਸੁਧਿ ਭੂਲ ਜਾਤਿ ਸੁਰਨਾਹਿ ਕੀ[3]। ਗੋਬਿੰਦ ਗੁਰੂ ਕੋ ਦਾਨ ਮਾਲਮ ਜਹਾਨ ਭਯੋ[4], ਭਿੱਛਕ ਕੀਏ ਹੈਂ ਭੂਪ, ਪਰਵਾਹ ਨ ਕਾਹਿ ਕੀ*। ਬਲਿ, ਬੈਨ, ਬਿੱਕ੍ਰਮ ਨ ਭੋਜ ਹੂੰ ਮੈਂ ਮੌਜ ਐਸੀ ਜਾਂਕੀ ਏਕ ਮੌਜ ਨਵ ਰੋਜ ਪਾਤਸ਼ਾਹਿ ਕੀ[5]॥੧੫॥ਕਬਿੱਤ॥ਰਾਵਨ ਤੇ ਛੀਨਿ ਦਈ ਬਖਸ਼ ਬਿਭੀਖਨ ਕੋ, ਬਾਵਨ ਹੈ ਬਾਂਧਯੋ ਬਲਿ[6] ਜਬਿ ਤੁਮ ਚਾਹੀ ਹੈ। ਕਬਿ ਚਾਰਮੁਖ ਰਚਯੋ ਥੰਭ ਬੀਚ ਨਰਸਿੰਘ ਪ੍ਰਹਿਲਾਦ ਜੂ ਕੀ ਪੈਜ ਪੁਰਨ ਨਿਬਾਹੀ ਹੈ[7]। ਗੁਰੂ ਜੀ ਗੁਬਿੰਦ ਰਾਇ ਚਾਹੋ ਤੁਮ ਸੋਈ ਕਰੋ, ਬੂਝਿ ਦੇਖੋ ਬੇਦ ਇਸ ਬਾਤ ਕੋ ਉਗਾਹੀ ਹੈਂ[8]। ਔਰ ਪਾਤਸ਼ਾਹੀ ਸਭਿ ਲੋਗਨਿ ਕੋ ਪਾਤਸ਼ਾਹੁ, ਪਾਤਸ਼ਾਹੈਂ ਪਰ ਸਾਚੀ ਤੇਰੀ ਪਾਤਸ਼ਾਹੀ ਹੈ॥੧੬॥ਕਬਿੱਤ॥ ਭਾਵੈਂ ਜਾਇ ਤੀਰਥ ਕ੍ਰਮਤਿ[9] ਮੇਰੁ ਬੈਦ ਹੂੰ ਲੌ, ਭਾਵੈ ਜਾਇ ਕੈਦਰਾ ਮੈਂ ਕੈਦ ਮੂਲ ਖਾਈਏ ।। ਭਾਵੈਂ ਦੇਹਿ ਦ੍ਵਾਰਕਾ ਦਗਧ ਕਰੋ ਛਾਪੇ ਲਾਇ[10] ਭਾਵੈਂ

---

[1]ਭਾਵ ਗੁਰੂ ਜੀ ਆਨੰਦ ਦੇ ਦਾਤਾ ਹਨ ਜੇ ਅਨੰਦ ਦੀ ਲੋੜ ਹੈ ਤਾਂ ਅਨੰਦਪੁਰ ਆਓ। [2](ਸਿਸਵੇ) ਦੂਰੋਂ ਤੇ ਬ੍ਰਾਹਮਣਾਂ ਦੇ ਦਲ, ਜੋਗੀ ਜੰਗਮਾਂ ਦੀਆਂ ਜਮਾਤਾਂ, ਕਿਤਨੇ ਹੀ ਯਸ਼ ਗਾਇਣ ਵਾਲੇ ਹਨ। [3]ਜਗਤ ਵਿਚ ਸਿਸਵੀ ਪ੍ਰੋਭਾ (ਦੇ ਰਹੀ ਹੈ ਕਿ) ਖੁਸ਼ੀ ਨਾਲ ਦਿੰਦੇ ਹਨ (ਗੁਰੂ ਜੀ ਤੇ) ਲੈਂਦੇ ਹਨ (ਯਾਚਕ) ਲੱਖਾਂ ਦੇ ਲੱਖ ਕਿ ਵੇਖ ਵੇਖਕੇ ਇੰਦ੍ਰ ਦੀ ਹੋਸ਼ ਭੁੱਲ ਜਾਂਦੀ ਹੈ। [4]ਜਹਾਨ ਨੂੰ ਮਾਲੂਮ ਹੋ ਗਿਆ ਹੈ। [5](ਪਿਛਲੇ ਸਮੇਂ) ਬਲਿ, ਬੈਨ, ਬਿੱਕ੍ਰਮ ਤੇ ਭੋਜ ਰਾਜਿਆਂ ਵਿਚ ਓਹ ਬਖਸ਼ਿਸ਼ ਨਹੀਂ ਹੈਸੀ, (ਜੋ ਗੁਰੂ ਜੀ ਦੇ ਹੈ ਤੇ ਅਜ ਕਲ) ਪਾਤਸ਼ਾਹਾਂ ਦੇ ਨੌ ਰੋਜ ਜੈਸੀ ਬਖਸ਼ਿਸ਼ ਗੁਰੂ ਜੀ ਦੀ ਇਹ (ਰੋਜ਼ ਦੀ) ਬਖਸ਼ਿਸ਼ ਦੇ ਸਮਾਨ ਹੁੰਦੀ ਹੈ [ਨੌ ਰੋਜ=ਸਾਲ ਦਾ ਨਵਾਂ ਦਿਨ, ਜੋ ਈਰਾਨੀ ਹਿਸਾਬ ਮੁਜਬ ੨੨ ਮਾਰਚ ਤੇ ਢੁੱਕਦਾ ਹੈ। ਪਾਤਸ਼ਾਹ ਦਾ ਨੌ ਰੋਜ਼=ਪਾਤਸ਼ਾਹ ਦੀ ਵਰ੍ਹੇ ਗੰਢ ਯਾ ਰੱਦੀ ਨਸ਼ੀਨੀ ਦੇ ਜਸ਼ਨ ਦਾ ਦਿਨ]। (ਅ) 'ਨਵੀਂ ਤੋਂ ਨਵੀਂ ਤੇ ਰੋਜ ਦੋਜ ਬਖਸ਼ਿਸ਼ ਮਿਲਦੀ ਹੈ' ਇਹ ਅਰਥ ਵੀ ਲਾਉਂਦੇ ਹਨ। [6]ਬਾਵਨ ਅਵਤਾਰ ਹੋਕੇ ਬੱਧਾ ਬਲਿ ਰਾਜਾ ਨੂੰ। [7]ਭੂਹਮਾ ਨੇ ਥੰਮ੍ਹੇ ਵਿਚ ਨਰ ਸਿੰਘ ਕਦੋਂ ਰਚਿਆ ਸੀ (ਪਰ ਤੁਸਾਂ ਨਰ ਸਿੰਘ ਰੂਪ ਧਾਰਕੇ) ਪ੍ਰਹਲਾਦ ਦੀ ਪੂਰਨ ਪੈਜ ਨਿਬਾਹੀ ਸੀ। [ਪ੍ਰਹਿਲਾਦ ਦੇ ਪਿਉ ਨੇ ਵਰ ਲਿਆ ਹੋਇਆ ਸੀ ਕਿ ਬ੍ਰਹਮਾ ਦੇ ਰਚਿਆਂ ਵਿੱਚੋਂ ਮੈਂ ਕਿਸੇ ਦੇ ਹੱਥੋਂ ਨਾ ਮਰਾਂ ਸੋ ਨਰਸਿੰਘ ਉਸਦੀ ਰਚਨਾ ਤੋਂ ਬਾਹਰ ਸੀ]। [8]ਵੇਦ ਇਸ ਗੱਲ ਦੀ ਉਗਾਹੀ ਹੈ ਕਿ ਜੋ ਤੁਸੀਂ ਚਾਹੋ ਕਰ ਸਕਦੇ ਹੋ। [9]ਫਿਰੀਏ। [10]ਛਾਪੇ ਲੁਆਕੇ ਦੇਹ ਸਾੜੇ।

*ਪਾ:—ਪਰਵਾਹਿ ਨਾਹਿ ਕਾਹਿ ਕੀ।

ਕਾਸ਼ੀ ਮਾਂਹਿ ਜਾਇ ਜੁੱਗ ਲੌ ਬਸਾਈਏ*।ਭਾਵੈਂ ਪੂਜੋ ਦੇਹੁਰੇ ਦਿਵਾਲੈ ਸਭਿ ਜੱਗ ਹੂੰਕੇ,ਭਾਵੈਂ ਖਟ ਦਰਸ਼ਨ ਕੇ ਭੇਖ ਮੈਂ ਫਿਰਾਈਏ। ਜੋ ਤੂੰ ਚਾਹੈਂ ਮਨ-ਸਾ ਕੋ ਮੰਗਲ ਤੁਰਤ ਫਲ[1] ਗੋਬਿੰਦ ਗੁਰੂ ਕੀ ਏਕ ਮੌਜ[2] ਹੂੰ ਮੈਂ ਪਾਈਏ ॥੧੭॥ ਸਮੁੰਦਰ ਦੇ ਵਾਰ ਪਾਰ, ਵਿੱਚ ਮਹੀ ਮੰਡਲ ਦੇ, ਜੈਂਦਾ[3] ਜਸ ਦੇਸ਼ ਦੇਸ਼ ਸੱਭੇ ਲੋਕ ਗਾਂਵਦੇ। ਸੋਂਵਦੇ ਭਿਖਾਰੀ ਸੋਈ ਹੋਂਦੇ ਨੀ ਹਜ਼ਾਰੀ[4] ਹੁਣ, ਵਾਰੀ ਵਾਰੀ ਪਹਿਰੇ ਕਬਿੱਤ ਨੀ ਸੁਨਾਂਵਦੇ। ਚਾਰੋਂ ਹੀ ਬਰਨ ਖਟ ਦਰ-ਸ਼ਨ ਜੋਂਦੇ ਦ੍ਵਾਰ 'ਮੰਗਲ ਸੁ ਕਬਿ' ਮਨ ਇੱਛਾ ਫਲ ਪਾਂਵਦੇ। ਵੇਖੀਂ ਬਲ ਵਾਂਗੂੰ ਕੋਈ ਛਲੀ ਗੁਰੂ ਗੋਬਿੰਦ ਜੀ ਇਕ ਲੈ ਲੈ ਜਾਂਦੇ ਇਕ ਲੇਵਣੇ ਨੂੰ ਆਂਵਦੇ[5] ॥੧੮॥ ਤੋ ਸੋ ਬੈਰ ਬਾਂਧਿ ਬੈਰੀ ਧੀਰ ਨ ਧਰਤਿ ਕਹੂੰ, ਧੌਂਸਾ ਕੀ ਧੁੰਕਾਰ ਧਰਾਧਰ ਧਸਕੱਤਿ ਹੈਂ[6]†। ਦਲ ਕੇ ਚਲਤਿ ਮਹਿ ਹਾਲਤਿ[7], ਹਲਤਿ ਕੋਲ, ਕੂਰਮ ਕਹੱਲ[8],ਫਨੀਫਨਿ ਨ ਸ਼ਕੱਤਿਹੈਂ[9]।ਪ੍ਰਬਲ ਪ੍ਰਤਾਪੀ ਪਾਤਿਸ਼ਾਹੁ ਗੁਰੂ ਗੋਬਿੰਦ ਜੀ ਤੇਰੇ ਭਯਭੀਤ ਭਾਰੀ ਭੂਪ ਸਸਕੱਤਿ ਹੈਂ[10]। ਹੋਤਿ ਭੂਮਚਾਲ[11],ਦਿਗਪਾਲ ਪਾਇਮਾਲ ਹੋਤਿ[12], ਹਲਕੇ ਹਹੱਲ ਹਾਥੀ ਮਾਥੇ ਮਸਕੱਤਿ ਹੈਂ[13]‡ ॥ ੧੯ ॥ ਕਬਿੱਤ ॥ ਮਹਾਂਬਾਹੁ ਬੀਰ ਗੁਰੂ ਗੋਬਿੰਦ

---

[1]ਹੇ ਮੰਗਲ ਕਵੀ ਜੇ ਤੂੰ ਭਾਵਨੀ ਦਾ ਤੁਰਤ ਫਲ ਚਾਹੁੰਦਾ ਹੈਂ ਤਾਂ। [2]ਬਖਸ਼ਿਸ਼। [3]ਜਿਸ (ਗੁਰੂ ਗੋਬਿੰਦ ਸਿੰਘ ਜੀ) ਦਾ। [4]ਭਿਖਾਰੀ ਹਜ਼ਾਰਾਂ ਵਾਲੇ ਹੋ ਜਾਂਦੇ ਨੀ। [5]ਹੇ ਗੁਰੂ ਗੋਬਿੰਦ ਸਿੰਘ! ਵੇਖੀਂ ਮਤਾਂ ਕੋਈ (ਦਾਨ ਦੇ ਬਹਾਨੇ) ਬਲ ਵਾਂਗੂੰ ਤੁਸਾਨੂੰ ਛਲ ਨਾ ਜਾਵੇ (ਕਿਉਂਕਿ ਉਹੋ ਤਾਂ ਯਾਚਕ ਇਕ ਆਇਆ ਸੀ ਤੇ ਏਏ) ਇਕ ਲੈ ਲੈ ਜਾਂਦੇ ਇਕ ਲੈਣ ਨੂੰ ਹੋਰ ਆ ਰਹੇ ਹਨ ਭਾਵ ਅਨੰਤ ਯਾਚਕ ਹਨ। [ਸੂਚਨਾ—ਦ੍ਰਿਸ਼ਟਾਂਤ ਦਾ ਇਕ ਅੰਗ ਕੇਵਲ ਦਾਨ ਦੀ ਬਹੁਲਤਾ ਮਾਤ੍ਰ ਦਾ ਲੇਕਾ]। [6]...ਨਾਲ ਪਹਾੜ ਕੰਬਦੇ ਹਨ। [7]ਫੌਜ ਦੇ ਟੁਰਿਆਂ ਪ੍ਰਿਥਵੀ ਹਿਲਦੀ ਹੈ। [8]ਹਿਲਦਾ ਹੈ ਸੂਰ ਤੇ ਕੱਛੂ ਨੂੰ ਘਬਰਾ ਪੈ ਜਾਂਦਾ ਹੈ। [ਕਹੱਲ=ਕਾਹਲ, ਘਬਰਾ। ਸੂਰ ਕੱਛੂ ਤੋਂ ਮੁਰਾਦ ਧਰਤੀ ਹੇਠਲੇ ਸੂਰ ਕੱਛ ਦੀ ਹੈ]। [9]ਸ਼ੇਸ਼ਨਾਗ ਦੇ ਫਨਾਂ ਵਿਚ ਸ਼ਕਤੀ ਨਹੀਂ ਰਹੀ ਹੈ। [10]ਭਾਰੇ ਰਾਜੇ ਸਹਿਕਦੇ ਹਨ। [11]ਭੁਚਾਲ। [12]ਦਿਗਪਾਲ ਦੁਖੀ ਹੁੰਦੇ ਹਨ [ਫਾ:, ਪਾਮਾਲ=ਦੁਖੀ, ਮੁਸੀਬਤ ਜ਼ਦਹ]। [13](ਅਪਣੇ ਅਪਣੇ ਹਲਕਿਆਂ ਵਿਚ ਭਾਵ) ਦਿਸ਼ਾ ਵਿਚ ਓਹੀ ਦਿਗਪਾਲ) ਹਾਥੀ ਭਰੇ ਹੋਏ (ਆਪ ਮੱਤੇ) ਮੱਥੇ ਰਗੜਦੇ ਹਨ। (ਅ) ਹਾਥੀਆਂ ਦੇ ਹਲਕੇ (ਸਮੁਦਾਇ) ਭਰਕੇ ਮੱਥੇ (ਧਰਤੀ ਤੇ) ਰਗੜਦੇ ਹਨ। *ਪਾ:—ਭਾਵੈਂ ਜਾਇ ਦ੍ਵਾਰਕਾ ਦਗਧ ਦੇਹ ਕਰੇ ਛਾਪੇ ਲਾਇ, ਭਾਵੈਂ ਕਾਂਸ਼ੀ ਮਾਹਿ ਜੁੱਗ ਲੌ ਬਸਾਈਏ। †ਪਾ:—ਧੁੰਦਕਾਰ ਕਾਂਦ੍ਰ ਦ੍ਰਤਾ ਧਸਕਤ ਹੈਂ।

‡ਦਿਨਾਂ ਫੈਦਾਂ ਵਿਚ ਦਿਗਪਾਲਾਂ ਦਾ ਦਹਿਲਨਾ, ਸ਼ੇਸ਼ਨਾਗ ਕੱਛੂ ਆਦਿਕਾਂ ਦਾ ਹਿੱਲ ਪੈਣਾ ਬਲ ਤੇ ਬਿਭੀਛਣ ਆਦਿਕਾਂ ਦਾ ਘਬਰਾ ਜਾਣਾ ਆਦਿਕ ਪ੍ਰਸੰਗ ਕਵੀਆਂ

ਤਿਹਾਰੇ ਰੋਸ ਬੈਰਿਨਿ ਕੀ ਬਧੂ ਬਨ ਬਨ ਬਿਲਖਾਨੀ ਹੈਂ[1]। ਕਰੋ ਨ ਗਵਨ ਭੂਲ ਭਵਨ ਕੋ ਭੀਤਰ ਤੇ ਚਢਤੀ ਪਹਾਰ ਨਿਰਾਧਾਰ ਅਕੁਲਾਨੀ ਹੈਂ[2]। ਸੁੰਦਰ ਸਰੋਜਮੁਖੀ[3]ਦੁਖੀ ਭਈ ਭੁੱਖ ਪਯਾਸ, ਪਤਿਨਿ ਸੋਂ ਖੀਝੇਂ ਕਹੇਂ ਮੋਤਨ ਮਹਿੰ ਪਾਨੀ ਹੈਂ[4]। ਚੰਦ ਸੀ ਚਕੋਰ ਜਾਨੈਂ, ਬਿੰਬ ਸੇ ਸੁਆ ਕੈ ਮਾਨੈਂ, ਕੋਕਲ ਸੀ ਕਾਕ, ਨਾਗ ਮੋਰਨ ਕੀ ਮਾਨੀ ਹੈਂ[5]* ॥ ੨੦ ॥ ਜਿਨ ਕੋ ਪ੍ਰਤਾਪ ਪਰਿ ਪੂਰਨ ਪੁਹਮਿ[6] ਪਰਿ ਸੋਊ ਤੇਰੇ ਚਰਨ ਕੋ ਕਰਤਿ ਬਖਾਨ ਹੈਂ। ਜਿਨੈ ਚਾਹ ਚੱਕ੍ਰਵੈ ਚਕਿਤਹੋਤਿਹੈਂਸਰਾਮ ਤੋਊ ਤੇਰੇ ਚਾਹਿਬੇ ਕੋ ਧਾਰਤਿ ਧਿਆਨਹੈਂ[7]। ਜਿਨ ਕੋ ਬਿਜਯ ਪਾਰਾਵਾਰ ਪਾਰ ਦੇਖੀਯਤਿ ਪ੍ਰਬਲ ਪ੍ਰਚੰਡ ਸੁਨੇ ਜ਼ਾਹਰ ਜਹਾਨ ਹੈਂ[8]। ਜਿਨ ਕੋ ਨ ਦਰਬਾਰ ਪਾਯਤਿ ਮਹੀਨਿਕ ਲੌਂ† ਤੋਊ ਤੇਰੇ ਦਰਬਾਰ ਦੇਖੇ ਦਰਵਾਨ ਹੈਂ[9] ॥੨੧॥ ਕਬਿੱਤ ॥ ਕਰਨ ਸੇ ਦਾਤਾ ਹੈ,

---

[1]ਦੁਖੀ ਹਨ। [2](ਜਿਨ੍ਹਾਂ ਨੇ ਕਦੇ)ਭੁੱਲਕੇ ਘਰ ਦੇ ਅੰਦਰੋਂ ਬਾਹਰ ਜਾਣਾ ਨਹੀਂ ਕੀਤਾ ਸੀ ਓਹ ਦੁਣ ਇਕੱਲਿਆਂ ਪਹਾੜ ਤੇ ਚੜ੍ਹਦੀਆਂ ਬਿਆਕੁਲ ਹੋ ਰਹੀਆਂ ਹਨ। (ਅ) ਤੁਸੀਂ ਆਪਣੇ ਘਰੋਂ ਬਾਹਰ ਨਾ ਜਾਇਆ ਕਰੋ ਨਹੀਂ ਤਾਂ ਓਹ ਪਹਾੜਾਂ ਤੇ ਚੜ੍ਹਦੀਆਂ ਘਬਰਾ ਉਠਣਗੀਆਂ। [3]ਕਵਲਮੁਖੀ। [4]ਮੋਤੀਆਂ ਦੇ ਆਬ ਨੂੰ ਪਾਣੀ ਸਮਝਦੀਆਂ ਹਨ [ਜੌਹਰੀ ਰਤਨਾਂ ਦੀ ਆਬ ਨੂੰ ਪਾਣੀ ਭੀ ਆਖਦੇ ਹਨ]। [5]ਚਕੋਰ (ਉਨ੍ਹਾਂ ਦੇ ਮੁਖੜੇ ਨੂੰ) ਚੰਦ ਪਿਆ ਸਮਝਦਾ ਹੈ ਤੇ ਤੋਤਾ ਹੋਠਾਂ ਨੂੰ ਕੁੰਦਰੂ ਫਲ ਤੇ ਕਾਂ (ਉਹਨਾਂ ਦੀ ਆਵਾਜ਼ ਨੂੰ ਉਹਨਾਂ ਨੂੰ) ਕੋਇਲ ਤੇ ਮੋਰ (ਉਨ੍ਹਾਂ ਦੀ ਗੁਤ ਨੂੰ) ਨਾਗਨੀ ਸਮਝ ਰਹੇ ਹਨ (ਐਸੀਆਂ ਸੁੰਦਰ ਹਨ)। [6]ਪ੍ਰਿਥਵੀ। [7]ਜਿਨ੍ਹਾਂ (ਰਿਖੀਆਂ ਮੁਨੀਆਂ ਸਿੱਧਾਂ) ਨੂੰ ਚੱਕ੍ਰਵਰਤੀ ਰਾਜੇ ਦੇਖਕੇ ਚੱਕ੍ਰਿਤ ਹੁੰਦੇ ਹਨ, ਓਹ ਆਪ ਦੇ ਦਰਸ਼ਨਾਂ ਲਈ ਧਿਆਨ ਧਾਰਦੇ ਹਨ। [8]ਜਿਨ੍ਹਾਂ ਦੀ ਫਤਹ ਸਮੁੰਦਰੋਂ ਪਾਰ ਦੇਖੀਦੀ ਹੈ ਤੇ ਜਿਨ੍ਹਾਂ ਦਾ ਪ੍ਰਬਲ ਤੇਜ ਜਗਤ ਵਿਚ ਪ੍ਰਗਟ ਸੁਣੀਦਾ ਹੈ। [ਪਾਰਾਵਾਰ=ਸਮੁੰਦਰ]। [9]ਜਿਨ੍ਹਾਂ (ਰਾਜਿਆਂ) ਦੇ ਦਰਬਾਰ ਵਿਚ (ਜਾਣਾ ਨਹੀਂ) ਪਾ ਸਕੀਦਾ ਮਹੀਨਿਆਂ ਤਕ। [10]ਓਹ (ਰਾਜੇ) ਤੇਰੇ ਦਰਵਾਜੇ ਤੇ ਦਰਬਾਨ ਤੱਕੀਦੇ ਹਨ। (ਅ) ਦਰਵਾਜ਼ੇ ਤੇ ਉਡੀਕਦੇ ਦੇਖੀਦੇ ਹਨ। *ਇਸ ਛੰਦ ਵਿਚ ਗੁਰੂ ਜੀ ਦੀ ਕਿਸੇ ਕਰਨੀ ਦਾ ਜ਼ਿਕਰ ਨਹੀਂ, ਵੈਰੀਆਂ ਦੇ ਘਰੀਂ ਗੁਰੂ ਜੀ ਦੇ ਰੁਸੇਵੇਂ ਮਾਤ੍ਰ ਦੀ ਖਬਰ ਸੁਣਕੇ ਘਬਰਾ ਪੈ ਜਾਣ ਦਾ ਰੂਪਕ ਅਤਯੋਕਤੀ ਅਲੰਕਾਰ ਵਿਚ ਬੱਧਾ ਹੈ। †ਪਾਃ—ਮਨ ਹੀਨਕ ਲੌ।

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਗੁਰੂ ਜੀ ਦੀ ਜੰਗੀ ਤਾਕਤ ਤੇ ਬੀਰਰਸੀ ਪ੍ਰਾਗੱਲਭਤਾ ਦੇਅਤਿਸ਼ੈ ਪ੍ਰਭਾਵ ਨੂੰ ਦੱਸਣ ਲਈ ਬੈਠੇ ਹਨ ਕਿ ਵੈਰੀ ਤੇ ਨਰ ਵੈਰੀ ਤਾਂ ਘਬਰਾਉਂਦੇ ਹਨ; ਉਹਨਾਂ ਦੀ ਅਤਿਸ਼ੈ ਪ੍ਰਾਗੱਲਭਤਾ ਪ੍ਰਿਥਵੀ ਦੇ ਹਰ ਭਾਗ ਹੇਠਾਂ ਤੇ ਦਿਸ਼ਾ ਤੇਕ ਜਾ ਅਸਰ ਕਰਦੀ ਹੈ ਤੇ ਇਕ ਵੇਰੀ ਓਹ ਵਜਕਤੀਆਂ ਵੀ ਦਹਿਲ ਉਠਦੀਆਂ ਹਨ ਕਿ ਜੋ ਅਵਤਾਰਾਂ ਦੀਆਂ ਪ੍ਰਿਯ ਤੇ ਆਗਯਾਕਾਰੀ ਹੁੰਦੀਆਂ ਹਨ। ਇਨ੍ਹਾਂ ਵਿਚ ਇਹ ਭਾਵ ਨਹੀਂ ਕਿ ਉਹ ਵਜਕਤੀਆਂ ਵਿਰੋਧੀ ਹਨ ਤੇ ਦੁਖੀ ਹੁੰਦੀਆਂ ਹਨ। ਦ੍ਰਿਸ਼ਟਾਂਤ ਦਾ ਇਕ ਅੰਗ ਲਈਦਾ ਹੈ ਤੇ ਇਕੋ ਅੰਗ ਏਥੇ ਬੀਰਰਸੀ ਪ੍ਰਭਾਵਮਾਤ੍ਰ ਦੇ ਅਸਰ ਦੀ ਵਿਸ਼ਾਲਤਾ ਦੱਸਣ ਦਾ ਹੈ।

ਬਿਧਾਤਾ[1] ਮਹੀ ਮੰਡਲ ਕੋ, ਬੈਰੀ ਕੋ ਬਿਹੈਡਨਿ[2], ਪ੍ਰਿਥੈ ਭੂਅ ਭਾਰ ਕੋ[3]। ਪੁਰਖ ਪੁਰਾਨ ਸੋ ਪੁਰਾਨਨ ਮੈਂ ਗਾਈਯਤਿ[4] ਸਾਚੇ ਗੁਰ ਗੋਬਿੰਦ ਅਧਾਰ ਨਿਰਾਧਾਰ ਕੋ[5]। ਜੌਨ ਤੇਰੀ ਕੀਰਤਿ ਜਗਾਤੋ ਜੰਬੂ ਦੀਪ. ਕੈ ਕੈ, ਪਸਰੇ ਉਜਾਰੋ ਪਰਸਤਿ ਪਾਰਾਵਾਰ ਕੋ[6]। ਗੁਰਨਿ ਕੋ ਬੰਸ ਚਲਿ ਆਈ ਹੈਸਰਾਮ ਸਦਾ: ਗੁਨੀ ਸੋਂ ਉਦਾਰ, ਤੋਰਾਦਾਰ ਤਰਵਾਰ ਕੋ[7] ॥੨੨॥ ਕਬਿੱਤ ॥ ਸਤਿ-ਜੁਗਾ* ਪ੍ਰਬਲ ਪ੍ਰਗਟ ਪਰਸਰਾਮ* ਹ੍ਵੈ ਕੈ ਛੇਕ ਛਾਡੇ ਛੱਤ੍ਰੀ ਕਰ ਕਾਹੂੰਅੱਤ੍ਰ ਨਾ ਧਰਨੈ[8]। ਤ੍ਰੇਤੈ ਰਘੁਨਾਥ ਹ੍ਵੈ ਕੈ ਰਾਵਨ ਸਨਾਥ ਕੀਨੋ ਗੀਧਨ ਖੁਵਾਯੋ ਮਾਸ ਲੰਕਪਤਿ ਜੋ ਲਰਨੈ[9]†। ਦ੍ਵਾਪਰ ਕਨ੍ਹਾਈ ਬਨਿ[10] ਬਾਂਸਰੀ ਬਜਾਈ ਸੁਨਿ ਸੁਰਿ ਮੁਨਿ ਨਰ ਕਾਹੂੰ ਧੀਰ ਨ ਤਬੈ ਕਰਨੋ[11]। ਕਲਜੁਗ ਤਾਰਿਬੇ ਕੋ ਸਾਧਨ ਕੇ ਪਾਰਿਬੇਕੋ,ਸੁੰਦਰ ਸਰੂਪ ਗੁਰੂ ਗੋਬਿੰਦ ਹ੍ਵੈ ਅਵਤਰਨੋ॥੨੩॥ਸ੍ਰੈਯਾ। ਗੌਰਿ ਦੁਰਾਵਤਿ ਗੋਦ ਗਨੇਸ਼ਹਿ ਅੰਗ ਬਿਭੂਤ ਮਹੇਸ਼ ਮਲੈ ਨਿਤ[12]। ਸ਼ੋਰ ਪਰੇ ਦਿਗਪਾਲਨ ਕੈ ਭੁਵਪਾਲਨਕੇ ਮਨਮਾਂਹਿ ਨਹੀਂ ਥਿਤ[13]। ਦ੍ਵਾਰਮੁੰਦੇ ਪੁਰਿ ਛੱਤ੍ਰੂਨਿਕੋ ਗੁਰ ਗੋਬਿੰਦ ਖ਼ਯਾਲਹੀ ਖੱਗਗਹੇ ਇਤਿ[14]। ਹਾਥੀਨ ਸਾਥੀ

---

[1]ਰਚਣਹਾਰ। [2]ਨਾਸ਼ ਕਰਨ ਨੂੰ (ਅਤੇ)। [3]ਧਰਤੀ ਦੇ ਭਾਰ ਉਤਾਰਨ ਨੂੰ ਮਹਾਂ ਤੇਜੱਸ੍ਵੀ ਹੋ। (ਅ) ਪ੍ਰਿਥੀ ਤੇ ਭਾਰ ਰੂਪ ਜੋ ਵੈਰੀ ਹਨ ਉਹਨਾਂ ਦੇ ਨਾਸ਼ ਕਰਤਾ ਹੋ। [4]ਪੁਰਾਣਾਂ ਵਿਚ ਤੁਸੀਂ ਪੁਰਾਤਣ ਪੁਰਖ ਕਰਕੇ ਗਾਇਨ ਕੀਤੇ ਗਏ ਹੋ [ਸ੍ਰੀਮਤ, ਪੁਰਾਤਨ ਪੁਰਖ=ਅਨਾਦੀ ਪਰਮਾਤਮਾਂ]। [5]ਆਪ ਨਿਆਸਰਿਆਂ ਦੇ ਆਸਰਾ ਹੋ। [6]ਜੰਬੂ (ਦੀਪ) ਵਿਚ ਆਪ ਦੀ ਜਿਸ ਕੀਰਤੀ ਨੂੰ ਅਸੀਂ ਦੀਵੇ ਬਣਾਕੇ ਜਗਾ ਰਹੇ ਹਾਂ, ਉਹ ਆਪ ਦੀ ਕੀਰਤੀ ਚਾਂਦਨੀ ਹੋਕੇ ਸੱਤਾਂ ਸਮੁੰਦਰਾਂ ਤੋਂ ਪਾਰ ਆਪਣਾ ਉਜਾਲਾ ਪਸਾਰ ਰਹੀ ਹੈ। [7]ਗੁਰੂ ਸਾਹਿਬਾਂ ਦੇ ਬੰਸ ਵਿਚ ਇਹ ਗਲ ਚਲੀ ਆਈ ਹੈ ਕਿ ਗੁਣੀਆਂ ਨਾਲ ਸਦਾ ਉਦਾਰ ਰਹੋ ਹਨ ਤੇ ਤਲਵਾਰ (ਖਿੱਚਣ ਵਾਲੇ ਨੂੰ) ਸਦਾ ਖੰਦਕ ਵਾਲੇ ਹੋਕੇ ਟੱਕਰਦੇ ਹਨ। [8]ਮੁਕਾਬਲੇ ਤੇ ਕੋਈ ਹੱਥ ਵਿਚ ਸ਼ਸਤ੍ਰ ਫੜਕੇ ਨਾ ਆਯਾ। [9]ਲੰਕਾਪਤੀ ਰਾਵਣ ਜਾਂ ਲੜਿਆ ਤਾਂ ਉਸ ਦੇ (ਲਸ਼ਕਰ ਦਾ) ਮਾਸ ਗਿੱਧਾਂ ਨੂੰ ਖੁਵਾਇਆ। [10]ਕ੍ਰਿਸ਼ਨ ਬਣਕੇ। [11]ਕਿਸੇ ਨੇ ਭੀ ਧੀਰਜ ਨਾ ਕੀਤਾ, ਭਾਵ ਸਾਰੇ ਮੋਹਤ ਹੋ ਗਏ। [12]ਪਾਰਬਤੀ ਗੋਦ ਵਿਚ ਗਨੇਸ਼ ਨੂੰ ਲੁਕਾਉਂਦੀ ਹੈ ਤੇ ਸ਼ਿਵ ਸਦਾ ਅੰਗਾਂ ਨੂੰ ਭੁਆਹ ਮਲਦਾ ਹੈ। [13]ਭਾਵ ਮਨ ਡੋਲ ਰਿਹਾ ਹੈ। [14]ਛੱਤ੍ਰੂ ਸ਼ਹਿਰਾਂ ਦੇ ਦਰਵਾਜ਼ੇ ਬੰਦ ਕਰ ਲੈਂਦੇ ਹਨ (ਜਦੋਂ) ਇਧਰ ਗੁਰੂ ਜੀ ਤਲਵਾਰ ਪਕੜਨ ਦਾ ਖਿਆਲ ਹੀ ਕਰਦੇ ਹਨ।

*ਸਤਿਜੁਗ ਦਾ ਅਵਤਾਰ ਪਰਸਰਾਮ ਨੂੰ ਲਿਖਣਾ ਰਾਮਾਯਣ ਅਨੁਸਾਰ ਉਕਾਈ ਹੈ। ਦੇਖੋ ਅਗਲਾ ਅੰਕ ੨੬ ਜਿਸ ਵਿਚ ਸਤਿਜੁਗ ਦਾ ਅਵਤਾਰ ਬਾਵਨ ਦੱਸਿਆ ਹੈ।

†ਪਾ:—ਜੋਰ ਲਰਨੋ।

ਸੰਭਾਰ ਸਕੈ ਕੋਊ ਚਾਲ ਪਰੈ ਚਤੁਰੰਗ ਚਮੂੰ ਚਿਤ[1]॥੨੪॥ਡਪਯਾਬਨ ਟੂਟ-ਤਿ, ਗਿਰ ਫਟਤਿ, ਛੁਟਤਿ ਧੀਰਜ ਸੁ ਧਰਨ ਤਨ[2]।ਦਿੱਗਜ ਦਿਗ ਕਲ-ਮਲਤਿ, ਹਲਤਿ ਭਲ ਸ਼ੇਖਨਾਗ ਮਨ[3]। ਉਡਿਯ ਰੇਨ ਹਯ ਖੁਰਨਿ ਸੂਰ ਧਰ ਕਹੂੰ ਲੁੱਕਗਿਯ[4]।ਬਿਭੀਛਨ ਭਹਿਰਤਿਮੂੰ ਦਿਗਜ਼ ਦ੍ਵਾਰ ਦੁਰਤਿ ਭਯ[5]। ਕਰ ਗਹਿ ਕ੍ਰਿਪਾਣ ਗੋਬਿੰਦ ਗੁਰ ਜਬਿ ਸਲੋਹ ਪੱਖਰ ਸਜਤਿ[6]। ਕਲ-ਮਲਤਿ ਹਰਤਿ ਪੁਰ ਚੱਕਵੈ ਸੁਘਰਨ ਛਾਡ ਘਰ ਤੇ ਭਜਤਿ[7]॥੨੫॥ ਕਬਿੱਤ ॥ ਸਤਿਜੁਗ ਥਾਵਨ ਸਰੂਪ ਹੈ ਨ ਉਪਜਤਿ, 'ਬਲਿ' ਕਰ ਜੱਗਯ ਸੁਰਪੁਰਿ ਦੈਂਤ ਥਾਸਤੇ[8]। ਭਨਤਿ ਸੰਤੋਖ ਸਿੰਘ ਤ੍ਰੇਤੇ ਜੋ ਨ[9] ਰਾਮਚੰਦ, ਰਾਵਨ ਕੋ ਰਾਜ ਰਹੈ ਕੋਊ ਨਾ ਬਿਨਾਸ਼ਤੇ[10]।ਦ੍ਵਾਪੁਰਿ ਮੈਂ ਸ਼ਯਾਮਘਨ ਹੋਤੇ ਨ ਕਰਤਿ ਕੌਨ, ਦੇਖੀਨ ਕੋ ਦੁਖ, ਸੁਖ ਸੰਤਨ ਕੇ ਵਾਸਤੇ ? ਤੈਸੇ ਕਲੀ ਕਾਲ ਮਾਹਿੰ ਗੁਰੂ ਰੂਪ ਹੋਵਤਿ ਨ,ਕੌਨ ਹਿੰਦਵਾਨੋ ਰਾਖਿ ਧੂਮ ਕੋ ਪ੍ਰਕਾਸ਼ਤੇ[11]। ॥੨੬॥ ਛਾਇ ਜਾਤੀ ਏਕਤਾ, ਅਨੇਕਤਾ ਬਿਲਾਇ ਜਾਤੀ, ਹੋਵਤੀ[12] ਕੁ-ਚੀਲਤਾ ਕਿਤਾਬਨਿ ਕੁਰਾਨ ਕੀ। ਪਾਪ ਹੀ ਪ੍ਰਪੱਕ ਜਾਤੇ, ਧਰਮ ਧਸੱਕ

[1](ਸ਼ਤ੍ਰੂਆਂ) ਦੀ ਚਤੁਰੰਗਨੀ ਸੈਨਾਂ ਦੇ ਚਿਤਾਂ ਵਿਚ ਹਲ ਚਲ ਪੈ ਜਾਂਦੀ ਹੈ ਫਿਰ ਹਾਥੀ (ਰਥ ਘੋੜੇ ਤੇ) ਸਾਥੀ ਕਿਸੇ ਨੂੰ ਕੋਈ ਸੰਭਾਲ ਨਹੀਂ ਸਕਦਾ। (ਅ) (ਹਾਥੀਆਂ ਦੇ ਸਾਥੀ ਭਾਵ) ਮਹਾਵਤ ਹਾਥੀ ਨਹੀਂ ਸੰਭਾਲ ਸਕਦੇ, ਕੋਊ (ਕੋਈ ਬੀ, ਭਾਵ ਸਵਾਰ ਘੋੜਿਆਂ ਨੂੰ, ਰਥਵਾਨ ਰਥਾਂ ਨੂੰ, ਗੱਲ ਕੀ ਸਭ) ਚਤੁਰੰਗਨੀ ਸੇਨਾ ਚਾਲੇ ਪੈ ਜਾਂਦੀ ਭਾਵ ਉਠ ਭੱਜਦੀ ਹੈ। (ਏ) (ਫਿਰ ਜਦ ਗੁਰੂ ਜੀ) ਹਾਥੀ (ਤੇ ਸ਼ੂਰ ਹੋ ਜਾਣ ਤਦ ਤਾਂ ਦੇਖਦੇ ਸਾਰ) ਚਤੁਰੰਗਨੀ ਸੈਨਾ ਹੀ ਵੈਰੀ ਦੀ ਉਠ ਭਜਦੀ ਹੈ ਕੋਈ ਆਪਣੇ ਸਾਥੀ ਨੂੰ ਭੀ ਨਹੀਂ ਸੰਭਾਲ ਸਕਦਾ। [2]ਜੰਗਲਾਂ ਦੇ ਬ੍ਰਿੱਛ ਟੁਟਦੇ ਹਨ, ਪਹਾੜ ਫਟਦੇ ਹਨ ਤੇ ਧਰਤੀ ਦੇ ਦੇਹ ਧਾਰੀਆਂ ਦੇ ਧੀਰਜ ਛੁੱਟ ਜਾਂਦੇ ਹਨ। [3]ਦਿਗਪਾਲ ਹਾਥੀ ਕਲਮਲਾ ਜਾਂਦੇ ਹਨ, ਪ੍ਰਿਥਵੀ ਦੇ) ਹੇਠ (ਪਾਤਾਲ ਵਿਚ) ਸ਼ੇਸ਼ਨਾਗ ਦਾ ਮਨ ਹਿੱਲ ਜਾਂਦਾ ਹੈ। [4]ਘੋੜਿਆਂ ਦੇ ਖੁਰਾਂ ਨਾਲ ਐਸੀ ਮਿੱਟੀ ਉਡਦੀ ਹੈ ਕਿ ਸੂਰਜ ਦੁਆਲੇ ਬੀ (ਮਾਨੋਂ) ਕਿਤੇ ਲੁਕ ਗਏ (ਜਾਪਦੇ ਹਨ)। [5]ਬਿਭੀਖਨ ਭੇ ਭੀਤ ਹੋਕੇ (ਲੰਕਾ) ਗੜ ਦਾ ਦੁਆਰ ਬੰਦ ਕਰ ਲੈਂਦਾ ਹੈ ਤੇ ਭੈ ਨਾਲ ਲੁਕ ਜਾਂਦਾ ਹੈ। [6]ਹਥ ਵਿਚ ਤਲਵਾਰ ਪਕੜਕੇ ਜਦੋਂ ਗੁਰੂ ਗੋਬਿੰਦ ਸਿੰਘ ਜੀ ਸ਼ਸਤ੍ਰ ਧਾਰੀ ਹੋਕੇ (ਘੋੜੇ ਦੀ) ਕਾਠੀ ਤੇ (ਆਕੇ) ਸਜਦੇ ਹਨ। [7]ਦੱਕ੍ਖਵਰਤੀ (ਇਹ ਸਮਝਕੇ ਕਿ ਸਾਡੇ) ਸ਼ਹਿਰ ਹੁਣੇ ਹਰਦੇ ਹਨ, ਘਾਬਰਕੇ ਵਹੁਟੀਆਂ ਨੂੰ ਬੀ ਛਡਕੇ ਘਰਾਂ ਤੋਂ ਉੱਠ ਭਜਦੇ ਹਨ। (ਅ) ਕਲਮਲਤ ਹਰਤਿ=ਘਬਰਾਕੇ ਤੇ ਸਾਵੇ ਪੀਲੇ ਹੋਕੇ"। [8]ਬਲਿ ਦੇ ਜੱਗ ਕਰਨ ਨਾਲ ਦੈਂਤ ਸੁਰਗਾਂ ਵਿਚ ਜਾ ਵੱਸਦੇ। [9]ਸੇ ਨਾਂ (ਹੁੰਦੇ)। [10]ਰਾਵਨ ਦਾ ਰਾਜ ਰਹਿੰਦਾ ਸਦਾ ਹੀ ਤੇ (ਰਾਖਸ਼) ਕਦੇ ਨਾ ਨਾਸ਼ ਹੁੰਦੇ। [11]ਹਿੰਦੂਆਂ ਦੇ ਧਰਮ ਨੂੰ ਦੇਖਕੇ ਧਰਮ ਦਾ ਕੌਣ ਪ੍ਰਕਾਸ਼ ਕਰਦਾ। [12]ਭਾਵ ਵੈਲ ਜਾਂਦੀ।

ਜਾਤੇ[1],ਬਰਨ ਸ਼ਾਰੱਕ ਜਾਤੇ[2]ਸਹਿਤ ਬਿਧਾਨਕੀ[3]।ਦੇਵੀ ਦੇਵ ਦੇਹੁਰੇ ਸੈਤੋਖ ਸਿੰਘ ਦੂਰ ਹੋਤੇ, ਰੀਤਿ ਮਿਟ ਜਾਤੀ ਕਥਾ ਬੇਦਨਿ ਪੁਰਾਨ ਕੀ। ਸ਼੍ਰੀ ਗੁਰੂ ਗੁਬਿੰਦ ਸਿੰਘ ਪਾਵਨ ਪਰਮ ਸੂਰ, ਮੂਰਤਿ ਨ ਹੋਤੀ ਜਉਪੈ ਕਰੁਣਾ ਨਿਧਾਨ ਕੀ॥੨੭॥ਰਾਮ ਛੱਤ੍ਰਿ ਬੰਧ ਪਰ, ਰਾਮ ਦਸਕੰਧ ਪਰ, ਰਾਮ ਜਰਾ ਸਿੰਧ ਪਰ, ਤੈਜਸੋਂ ਨਰ ਸਿੰਘ ਹੈ[4]।ਰੁੱਦ੍ਰ ਜਿਉਂ ਮਾਰ ਪਰ[5], ਬੈਨਤੇਯ ਮਾਰ ਪਰ[6],ਪੌਨ ਦੀਪਮਾਰ ਪਰ[7], ਮਾਰ ਪਰ ਸਿੰਘ ਹੈ[8]। ਸੂਰ ਤਮ ਬ੍ਰਿੰਦ ਪਰ[9], ਸੁਰਰਣ ਦ੍ਵੰਦ ਪਰ[10],ਸੁਰਦਿੱਤੀ ਨੰਦ ਪਰ[11],ਦੂਜੇ ਨਰਸਿੰਘ ਹੈ[12]। ਕਾਲ ਸਰਬੰਸ ਪਰ[13],ਦਾਵ ਬਨ ਬੰਸ ਪਰ[14],ਤਸੋਂ ਮਲੇਛ ਬੰਸ ਪਰ[15] ਸ਼੍ਰੀ ਗੁਬਿੰਦ ਸਿੰਘ ਹੈਂ ॥੨੮॥ ਦੋਹਰਾ ॥ਸ਼੍ਰੀ ਗੁਰ ਦਸਹੁ ਸਰੂਪ ਕੀ ਮਹਿਮਾ ਮਹਾਂ ਮਹਾਨ। ਕਹਤਿ ਜਥਾ ਮਤਿ ਜੋ ਸੁ ਕਵਿ ਪਠਤਿ ਸੁਨਤਿ ਦੁਖ ਹਾਨਿ॥ ੨੯॥ ਸੀਪ ਨ ਸਿੰਧ ਉਲੀਚੀਏ[16], ਰਜ ਕਨ ਗਿਨੇ ਨ ਜਾਹਿ। ਸ਼੍ਰੀ ਗੁਰ ਗੋਬਿੰਦ ਸਿੰਘ ਕੀ* ਮਹਿਮਾਂ ਪਾਰ ਨ ਪਾਹਿ ॥ ੩੦ ॥ ਬਾਂਛਤਿ ਸੁਖ ਪਰਲੋਕ ਜੋ[17] ਸ਼ੁਭ ਗਨ ਸੁਨਿ ਲੇਂ ਧਾਰਿ[18]। ਤਿਨ ਪ੍ਰਸੰਨ ਹਿਤ ਗੁਰ ਕਥਾ ਮੈਂ ਬਰਨੀ ਬਿਸਤਾਰ ॥੩੧॥ ਮਹਿਖ[19], ਕੋਲ[20], ਖਰ[21], ਸ੍ਵਾਨ[22] ਮਿਲਿ ਚਹੈਂ ਮਲਿਨ ਕਰਿ ਰੋਗ। ਤਿਮ ਬਾਦੀ ਗੁਰ ਕਥਾ ਕੋ ਚਲੈ ਨ ਬਸ ਕੁਛ ਸੰਗ ॥੩੨॥ ਪਰ ਗੁਨ ਨਹੀਂ ਸਰਾਹਿਤੇ,ਅਪਨੇ ਮਹਿ ਗੁਨ ਨਾਹਿ। ਇਹਾਂ ਤਪੇ ਚਿਤ ਦੁਖ ਲਹੈਂ[23] ਮਰਹਿਂ ਨਰਕ ਮਹਿਂ ਪਾਹਿਂ ॥੩੩॥ ਰੁਤ ਪੂਰਨ ਅੰਬਿ ਪੰਚਮੀ ਕਵਿ

---

[1]ਧਰਮ ਸ਼ਾਰਕ ਦੇ ਜਾਂਦੇ। [2]ਡੁੱਬ ਜਾਂਦੇ। [3]ਬਿਧੀਆਂ ਸਹਤ [4](ਜਿਵੇਂ) ਪਰਸ਼ ਰਾਮ ਛੱਤ੍ਰੀਆਂ ਦੇ ਬੰਨ੍ਹਣ (ਜਾਂ ਮਾਰਨ) ਪਰ, ਰਾਮ ਜਿਵੇਂ ਰਾਵਣ ਉਤੇ, ਬਲਰਾਮ ਜਿਵੇਂ ਜਰਾਸੰਧ ਉਤੇ, ਜਿਵੇਂ ਤਿੰਨੇ ਨਰਾਂ ਵਿਚ ਸਿੰਘ ਹੈਨ, ਭਾਵ ਨਰ ਸ਼ਿਰੋਮਣ ਹਨ। (ਅ) ਬੰਧੁ ਛੱਤ੍ਰੀ=ਨੀਚ ਛੱਤ੍ਰੀ [5]ਜਿਵੇਂ ਸ਼ਿਵ ਜੀ ਕਾਮ ਉਤੇ। [6]ਗਰੁੜ ਸੱਪਾਂ ਉਤੇ। [7]ਹਵਾ ਜਿਵੇਂ ਦੀਪਮਾਲਾ ਪਰ। (ਅ) ਦੀਵੇ ਦੀ ਲਾਟ ਪਰ। [8]ਸ਼ੇਰ ਜਿਵੇਂ ਸ਼ਿਕਾਰ ਪਰ। [9]ਸੂਰਜ ਸਾਰੇ ਹਨੇਰੇ ਉਤੇ। [10]ਸੂਰਮਾ ਦ੍ਵੰਦ ਜੁੱਧ ਪਰ। [ਦ੍ਵੰਦ=ਦੋਂਹ ਪੁਰਸ਼ਾਂ ਦਾ ਪਰਸਪਰ ਜੁੱਧ। (ਅ) ਇਕ ਤੋਂ ਵਧ ਵੈਰੀਆਂ ਦੇ ਮੁਕਾਬਲੇ ਤੇ ਇਕੱਲਾ ਜੁੱਟ ਜਾਣਾ]। [11]ਸੁਰ (ਬ੍ਰਾਹ ਅਵਤਾਰ) ਹਰਿਨਕੱਸ਼ਯਪ ਪੁਰ। [12]ਦੂਜੇ (=ਹਿਰਨਕੱਸ਼ਯਪ ਦੇ ਦੂਜੇ ਭਰਾ ਹਰਨਾਕਸ਼ ਪਰ ਜਿਵੇਂ) ਨਰਸਿੰਘ ਸੀ। [13]ਕਾਲ ਜਿਵੇਂ ਸੰਭੂਨਾਂ ਪਰ। [14]ਦਾਵਾ ਅਗਨੀ ਬਾਸਾਂ ਦੇ ਬਨ ਪਰ। [15]ਮਲੇਛਾਂ ਦੇ ਬੇਸ ਪਰ। [16]ਸਿੱਪੀ ਨਾਲ ਸਮੁੰਦਰ ਛੱਟਿਆ ਨਹੀਂ ਜਾ ਸਕਦਾ। [17](ਜੋ ਪਲੋਕ ਦੇ ਸੁਖ ਚਾਹੁੰਦੇ ਹਨ ਤੇ"""""। [18]ਜੋ ਧਾਰ ਲੈਂਦੇ ਹਨ। [19]ਮਹੋਂ। [20]ਸੂਰ। [21]ਗਧੇ। [22]ਕੁੱਤੇ। [23]ਇੱਥੇ ਆਪਣੇ ਚਿਤ ਨੂੰ ਤਪਾਕੇ ਦੁੱਖ ਲੈਂਦੇ ਹਨ (ਓਹ)।

*ਪਾ:—ਸ੍ਰੀ ਗੁਬਿੰਦ ਸਿੰਘ ਕੀ ਕਥਾ।

ਸੈਤੋਖ ਸਿੰਘ ਕੀਨਿ। ਗੁਰ ਜਸ ਕਵਿਨਿ ਕਬਿੱਤ ਇਹ ਖੋਜਿ ਖੋਜਿ ਲਿਖਿ ਦੀਨਿ ॥ ੩੪ ॥ ਪਠਹੁ ਸੁਨਹੁ ਸ਼ਰਧਾ ਧਰਹੁ, ਹਰਹੁ ਭਰਮ, ਕਰਿ ਪ੍ਰੇਮ। ਪਰਹੁ* ਸੁਮਗ, ਸਿਮਰਨ ਕਰਹੁ, ਲਹਹੁ ਸੁਗਮ ਹੀ ਛੇਮ ॥ ੩੫ ॥ ਨਾਭਿਨਿ ਸੰਗ ਮਮ ਬੰਦਨਾ ਸੁਨਹੁੰ ਕ੍ਰੋਧ ਨਹਿੰ ਧਾਰਿ।ਜਹਾਂ ਭੂਲ ਮੋਤੇ ਪਰੀ ਪਠੀਯਹਿ ਆਪ ਸੁਧਾਰਿ ॥ ੩੬ ॥ ਗਿਰਾ ਕਰਨਿ ਅਪਨੀ ਸਫਲ ਜੁਗ ਲੋਕਨਿ ਸੁਖ ਹੋਤ।ਗੁਰੂ ਕਥਾ ਬਰਨਨ ਕਰੀ ਚਾਰ ਪਦਾਰਥ ਦੇਤਿ ॥੩੭॥ ਜੀਵਤਿ ਜਗ ਮਹਿੰ ਸੁਖ ਦਏ, ਬਾਂਛਤਿ ਪ੍ਰਾਪਤਿ ਕੀਨਿ। ਰਿਦੈ ਭਰੋਸ ਪ੍ਰਲੋਕ ਕੋ ਹੋਇੰ ਸਹਾਇ ਪ੍ਰਬੀਨ[1] ॥੩੮॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੰਚਮ ਦੁਤੇ ਗੁਰ ਜਸ ਕਵਿ ਸੈਤੋਖ ਸਿੰਘ ਬਿਰਚਤਾਯਾਂ ਭਾਖਾਯਾਂ 'ਗੁਰ ਮਹਿਮਾ ਕਥਿਤ' ਪ੍ਰਸੰਗ ਨਾਮ ਦੁਇ ਪੰਚਾਸਤੀ ਅੰਸੂ ॥੫੨॥

[ਪੰਜਵੀਂ ਰੁਤ ਸਮਾਪਤ ਹੋਈ।]

[1]ਰਿਦੈ ਵਿਚ ਭਰੋਸਾ ਹੈ ਕਿ ਪ੍ਰਲੋਕ ਵਿਚ ਸਹਾਈ ਹੋਣਗੇ ਸਕਲ ਗੁਣ ਸੰਪੰਨ (ਰੁਤੁ ਜੀ) [ਪ੍ਰਬੀਨ=ਗੁਣ ਸੰਪੰਨ, ਭਾਵ ਸਕਲ ਗੁਣ ਸੰਪੰਨ] ਦੇਖੋ ਅਗਲੀ ਰੁਤ ਅੰਸੂ ੧ ਅੰਕ ੪ ਤੇ ੫ ਵਿਚ ਇਹੋ ਖਿਆਲ ਫੇਰ ਆਇਆ ਹੈ। *ਪਾ:—ਪਠਹੁ।

†ਇਸ ਰੁਤ ਦੇ ਸਾਰੇ ਅੰਸੂ ਅਸਲ ਵਿਚ ੫੨ ਹੀ ਠੀਕ ਹਨ ਪਰ ਛਾਪੇ ਤੇ ਲਿਖਤੀ ਨੁਸਖਿਆਂ ਵਿਚ ੨੩ ਤੇ ੨੪ ਅੰਸੂ ਦੇ ਅੰਤ ਦੋਹੀਂ ਥਾਂਈਂ ੨੩ ਅੰਸੂ ਦੇਕੇ ਇਕ ਅੰਕ ਘਟਾਕੇ ਸਾਰੇ ੫੧ ਲਿਖੇ ਹਨ। ਅਸਾਂ ਇਹ ਅਸ਼ੁੱਧੀ ਸ਼ੁਧ ਕਰਕੇ ਪਾਠਕਾਂ ਦੀ ਸੁਖੈਨਤਾ ਲਈ ਇਸ ਦੇ ਅੰਕ ਤਰਤੀਬਵਾਰ ਕਰ ਦਿੱਤੇ ਹਨ।



੧ ਓ ਸਤਿਗੁਰ ਪ੍ਰਸਾਦਿ ॥ ਸ੍ਰੀ ਵਾਹਿਗੁਰੂ ਜੀ ਕੀ ਫਤੇ ॥
ਅਥ ਖਸ਼ਟਮ ਰੁਤ ਕਥਨੰ ॥

੧ [ਮੰਗਲ—ਮਾਂ ਦਾਂ ਤੇ ਮਾਤਾ ਜੀ ਦੀ ਸਿਪਾਰਸ਼]।

ਦੋਹਰਾ ॥ ਸ਼੍ਰੀ ਗੁਰ ਚਰਨ ਸਰੋਜ ਕੋ ਸਮ ਜਹਾਜ ਕੋ ਪਾਇ।
ਬਿਘਨ ਉਦਧਿ ਤੇ ਪਾਰਿ ਭਾ ਧਨਾਵਤਿ ਸਹਜਿ ਸੁਭਾਇ ॥ ੧ ॥

ਅਰਥ—ਸ੍ਰੀ ਗੁਰੂ (ਸਾਹਿਬਾਨ ਦੇ) ਚਰਨ ਕਵਲਾਂ ਨੂੰ ਜਹਾਜ ਵਰਗੇ (ਤਾਰਨਹਾਰ) ਪਾਕੇ (ਮੈਂ ਉਨ੍ਹਾਂ ਚਰਨਾਂ ਦਾ) ਸਹਿਜ ਸੁਭਾਵ ਧਿਆਨ ਧਰਦਾ ਹੋਯਾ ਬਿਘਨਾਂ (ਰੂਪ) ਸਮੁੰਦ੍ਰ ਤੋਂ ਪਾਰ ਹੋ ਗਿਆ ਹਾਂ, ਭਾਵ ਗੁਰ ਪ੍ਰਤਾਪ ਸੂਰਜਗ੍ਰੰਥ ਦੀ ਰਚਣ ਸਮਾਪਤੀ ਨੇੜੇ ਹੈ।

੧. ਇਸ ਰੁਤ—ਦਸੋਂ ਗੁਰੂ ਸਾਹਿਬਾਨ ਦਾ—ਮੰਗਲ।

ਸ਼੍ਰੀ ਨਾਨਕ, ਅੰਗਦ ਗੁਰੂ, ਤ੍ਰਿਤੀ, ਚਤੁਰਥੋ ਰੂਪ।
ਪੰਚਮ, ਖਸ਼ਟਮ, ਸਪਤਮੋ, ਅਸ਼ਟਮ ਨਵਮ ਅਨੂਪ ॥੨॥
ਗੁਰੂ ਗੁਬਿੰਦ ਸਿੰਘ ਦਸਮ ਪ੍ਰਭੁ ਜਗ ਤਾਰਨ ਅਵਤਾਰ।
ਕਥਾ ਆਪਨੀ ਆਪ ਹੀ ਰਚੀ ਸਹਿਤ ਬਿਸਤਾਰ ॥ ੩ ॥
ਕਰਨੋ ਬਹਾਨੋ ਮੋਹਿ ਕਉ ਦਾਸ ਜਾਨਿ ਕਰਿ ਦੀਨਿ।
ਕਹਾਂ ਸ਼ਕਤਿ ਨਰ ਤਨ ਬਿਖੈ ਸੰਚਨ ਕਰਹਿ ਪ੍ਰਬੀਨ ॥੪॥
ਸਭਿ ਇੱਛਾ ਪੂਰਨ ਕਰੀ ਹਲਤ ਬਿਖੈ ਸੁਖ ਦੀਨ।
ਰਿਦੈ ਭਰੋਸਾ ਪਲਤਿ ਮਹਿੰ ਕਰਹਿੰ ਕਸ਼ਟ ਸਭਿ ਛੀਨ॥੫॥

ਅਰਥ—ਸ੍ਰੀ (ਗੁਰੂ) ਨਾਨਕ, (ਗੁਰੂ) ਅੰਗਦ, ਤੀਸਰੇ, ਚਉਥੇ ਰੂਪ, ਪੰਜਵੇਂ, ਛੇਵੇਂ, ਸੱਤਵੇਂ, ਅੱਠਵੇਂ ਤੇ ਅਨੂਪਮ ਨੌਵੇਂ (ਗੁਰੂ ਜੀ) ਤੇ ਦਸਵੇਂ ਪ੍ਰਭੂ ਗੁਰੂ ਗੋਬਿੰਦ ਸਿੰਘ ਜੀ (ਜਿਨ੍ਹਾਂ ਦਸਾਂ ਸਤਿਗੁਰਾਂ ਨੇ) ਜਗਤ ਦੇ ਤਾਰਨ ਹਿਤ ਅਵਤਾਰ ਲਿਆ ਸੀ (ਉਨ੍ਹਾਂ ਨੇ) ਆਪਣੀ ਕਥਾ ਆਪ ਹੀ ਵਿਸਤਾਰ ਸਹਿਤ ਰਚਵਾ ਲਈ ਹੈ ॥ ੩ ॥
ਮੈਨੂੰ ਤਾਂ (ਆਪ ਨੇ ਆਪਣਾ) ਨਿਮਾਣਾ ਦਾਸ ਜਾਣਕੇ ਇਕ ਬਹਾਨਾ ਬਣਾਇਆ ਹੈ। (ਮੈਂ) ਤੁਛ ਗਿਣੇ (ਸੋਚੇ) ਕਿ (ਮੇਰੇ ਜਹੇ) ਨਰ ਤਨ ਵਿਚ ਇਤਨੀ ਸ਼ਕਤੀ ਕਿੱਥੇ ਸੀ (ਕਿ) ਪ੍ਰਬੀਨ (ਸਤਿਗੁਰਾਂ ਦਾ ਇਤਨਾ ਯਸ਼) ਇਕੱਠਾ ਕਰ ਸਕੇ ॥ ੪ ॥
ਇਸ ਲੋਕ ਵਿਚ (ਸਤਿਗੁਰਾਂ ਨੇ ਮੇਰੀਆਂ) ਸਾਰੀਆਂ ਇੱਛਾਂ ਪੂਰਨ ਕਰਕੇ (ਪ੍ਰਤੱਖ) ਸੁਖ ਦਿਤਾ ਹੈ (ਤੇ ਇਸ ਤਰ੍ਹਾਂ ਹੀ ਮੈਨੂੰ) ਰਿਦੇ ਵਿਚ (ਪੱਕਾ) ਭਰੋਸਾ ਹੈ ਕਿ ਪ੍ਰਲੋਕ ਵਿਚ ਵੀ (ਆਪਣੇ ਦਾਸ ਦੇ) ਸਾਰੇ ਕਸ਼ਟ ਨਾਸ਼ ਕਰਨਗੇ।

ਇਮ ਉਪਦੇਸ਼ਤਿ ਸਤਿਗੁਰੂ ਜਿਮ ਸਿੰਘਨਿ ਕੱਲਜ਼ਾਨ। ਉਮਗੋ ਉਰ ਅਨੁਰਾਗ ਜਿਨ ਦਏ ਅੱਗ੍ਰ ਗੁਰ ਪ੍ਰਾਨ॥੬॥ਪਠੇ ਦੂਤ ਗਿਰਪਤਿਨਿਜੇਸਾਚ ਕਿ ਝੂਠਿ ਸੁਨਾਇ। ਸਵਾ ਲਾਖ ਸੈਨਾ ਸਹਿਤ ਤਹਿੰ ਉਮਰਾਵ ਚਢਾਇੰ ॥੭॥ ਚੌਪਈ ॥ ਸੈਦੋ ਖਾਂ ਪਠਾਨ ਚਢਿ ਆਯੋ।ਚਹੈ ਗੁਰੂ ਸੰਗ ਜੁੱਧ ਮਚਾਯੋ। ਉਤਰੀ ਆਨਿ ਥਨੇਸਰ ਨਗਰੀ। ਤੁਰਕਨਿ ਚਮੂੰ ਸਨਧਬਧ ਸਗਰੀ ॥੮॥ *ਇਤ ਗੁਰ ਘਰ ਤੇ ਹਟੇ ਮਸੰਦ। ਬੈਠੇ, ਧਨ ਸੰਗਤ ਤੇ ਬੰਦ। ਸ਼੍ਰੀ ਗੁਰ ਕਹਯੋ'ਮਸੰਦ ਨ ਮੇਰੇ।ਸਿੱਖਨਿ ਪਰ ਇਹ ਰਾਛਸ ਹੋਰੇ'॥੯॥ ਕਿਤਿਕ ਮਸੰਦ ਬੰਦਿ ਕਰ[1] ਕਹਯੋ। 'ਕਰੀ ਏਕ ਨੇ, ਦੁਖ ਸਭਿ ਲਹਯੋ। ਖਤਾ ਪ੍ਰਥਮ ਕੀ ਬਖਸ਼ਨ ਕਰੀਅਹਿ। ਅਪਨੇ ਜਾਨਿ ਦਯਾ ਉਰ ਧਰੀਅਹਿ ॥ ੧੦॥ ਅਬਿ ਤੁ ਜੋ ਸਿਖ ਕੋ ਘਰ ਜਾਇ। ਖਸ਼ੀ ਹੋਇ ਦੇ ਸੋ ਹਮ ਲਯਾਇੰ। ਸਗਰੇ ਮਾਰੇ ਏਕ ਪਿਛਾਰੀ[2]। ਅੰਬ ਬਰਤਹਿ ਗੁਰ ਬਚ ਅਨੁਸਾਰੀ'॥੧੧॥ ਸੁਨਿ ਸ਼੍ਰੀ ਮੁਖ ਤੇ ਤਬਹਿ ਉਚਾਰਾ। 'ਸਿੱਖ ਸਿਦਕ ਕੋ ਹੁਇ ਨਿਰਧਾਰਾ[3]। ਕਾਲ ਕਲੂ ਕੋ[4], ਸੁਨੀਅਹਿ ਭਾਈ ! ਦੁਸ਼ਤਰ ਜੋ ਸਿੱਖੀ ਨਿਬਹਾਈ[5] ॥ ੧੨ ॥ ਕੁਛ ਘਾਟਾ ਧਨ ਕੋ ਗੁਰ ਘਰ ਨਹਿੰ। ਬਿਨ ਬੋਲੇ[6] ਨਹਿ ਗਮਨੋ ਸਿਖ ਗ੍ਰਿਹ'। ਗੁਰ ਕੋ ਹੁਕਮ ਬਿਦਤ ਭਾ ਜਬੈ। ਈਦ ਮਸੰਦ ਹੋਤਿ ਭੇ ਤਬੈ ॥੧੩॥ਦਾਰਿਦ ਭਯੋ, ਨਹੀਂ ਕੁਛ ਪਾਵਹਿ। ਸ਼੍ਰੀ ਗੁਜਰੀ ਢਿਗ ਨਿਤ ਚਲਿ ਆਵਹਿ। ਅਨਿਕ ਭਾਂਤਿ ਕੀ ਬਾਤ ਸੁਨਾਵੈਂ।ਕਰੈਂ ਫਿਰਾਦ ਕਲੇਸ਼ ਬਤਾਵੈਂ ॥੧੪॥ 'ਸੁਨਹੁ ਮਾਤ ਜੀ ! ਰੀਤਿ ਹਮੇਸ਼ਾ।ਗੁਰ ਘਰ ਕੇ ਥੇ ਕਾਜ ਅਸ਼ੇਸ਼ਾ। ਜਥਿ ਕੀ ਕਰੀ ਕਾਰ[7] ਸਭਿ ਬੰਦ। ਸਨੇ ਸਨੇ ਪਰਿਗੋ ਸਭਿ ਮੰਦ[8] ॥ ੧੫॥ ਨਹੀਂ ਆਮਦਨ ਧਨ ਕੀ ਹੋਇ। ਦੇਨਿ ਲੇਨਿ ਪੁਨ ਕਿਮ ਕਰਿ ਹੋਇ ?' ਇੱਤਯਾਦਿਕ ਨਿਤ ਮਾਤਾ ਪਾਸ।ਬ੍ਰਿੰਦ ਮਸੰਦ ਸੁ ਕਰੈਂ ਪ੍ਰਕਾਸ਼॥੧੬॥ ਕਹੋ ਤਿਨਹੁ ਕੋ ਇਕ ਦਿਨ ਮਾਈ। ਸੋਢੀ ਬੈਸ ਮੁਕਟ ਢਿਗ ਆਈ। ਕਹਤਿ ਭਈ 'ਬੇਟਾ ! ਸੁਨਿ ਅਬੈ। ਕਿਮ ਸੰਸਾਰ ਕੋ ਕਾਰਜ ਨਿਭੈ ॥ ੧੭ ॥ ਕਿਮ ਲੰਗਰ ਸਿੰਘਨਿ ਕੋ ਹੋਇ। ਬੰਦਿ ਕਾਰ ਸੰਗਤਿ ਕੀ ਜੋਇ। ਸਿਰੋਪਾਉ ਲੇਂ ਸਿੱਖ ਬਡੇਰੇ। ਇੱਤਯਾਦਿਕ ਜੋ ਕਾਜ ਘਨੇਰੇ ॥ ੧੮ ॥ ਕਮ ਨਿਰਬਾਹੁ

[1]ਖੜ੍ਹਾਕੇ ਲਿਆਏ। [2]ਹੱਥ ਜੋੜਕੇ। [3]ਇਕ ਦੇ ਪਿੱਛੇ। [4]ਸਿੱਖੀ ਦੇ ਸਿਦਕ ਦਾ ਨਿਭਨਾ ਹੋ ਜਾਵੇਗਾ। [5]ਕਲਜੁਗ ਦਾ ਸਮਾਂ ਹੈ। [6]ਸਿੱਖੀ ਨਿਬਾਹੁਣੀ ਔਖੀ ਹੈ। [7](ਸਿੱਖ ਨੂੰ) ਬੁਲਾਏ ਬਿਨਾਂ। [8]ਭਾਵ ਕਾਰ ਭੇਟ। [9]ਸਭ ਕੰਮ ਮੰਦੇ ਪੈ ਗਏ ਹਨ।*ਇਹ ਸੋ ਸਾਖੀ ਦੀ ੨੬ਵੀਂ ਸਾਖੀ ਹੈ।

ਬਿਨਾ ਧਨ ਆਏ। ਸਗਰੇ ਬਰਜਿ ਮਸੰਦ ਹਟਾਏ'। ਪਖ ਕੀ ਬਾਤ ਮਾਤ ਤੇ ਸੁਨੀ। ਗੁਰ ਕੇ ਰਿਦੇ ਭਈ ਰਿਸ ਘਨੀ ॥ ੧੯ ॥ 'ਖੱਤ੍ਰੀ ਨਈਯੜ ਉੱਜੜ ਧੀਏ[1]! ਤ੍ਰਿਸ਼ਨਾ ਧਰਹਿੰ ਅਧਿਕ ਅਧਿਕੀਏ*।ਪੂਰਬ ਦੋਇ ਲਾਖ ਲੈ ਦਰਬਾ। ਧਰਸੋ ਛਪਾਇ ਖਜ਼ਾਨੋ ਸਰਬਾ ॥੨੦॥ ਨਹਿੰ ਲੇਗਰ ਸਿੱਖਨਿ ਤਿਸ ਮਾਂਹੀ[2]।ਭਲੇ ਸੰਭਾਰ ਰਾਖੀਯਹਿ ਤਾਂਹੀ[3]।ਜੋ ਸ਼ੱਤ੍ਰੂ ਹੈਂ ਤੁਰਕ ਹਮਾਰੇ। ਭਾਗ ਤਿਨਹੁ ਕੋ ਤਾਂਹਿ ਮਝਾਰੇ ॥੨੧॥ ਸਿੱਖੀ ਪਿਖੀ ਭੁੱਲੇ ਸਭਿ ਭਾਵਹੁ[4]। ਸਿੱਖਹੁ ਲੂਟ ਕੂਟ ਤੁਮ ਖਾਵਹੁ। ਭੂਖਾ ਸਤਿਗੁਰ ਕੋ ਪਰਵਾਰ*। ਜਿਤ ਕਿਤ ਤੇ ਕਰਿ ਲੇਹੁ ਅਹਾਰ' ॥ ੨੨ ॥ ਸੁਨਿ ਕਰਿ ਡਰ ਉਰ ਸਿੰਘਨਿ ਧਾਰਾ। ਹਾਥ ਜੋਰਿ ਕਰਿ ਬਿਨੈ ਉਚਾਰਾ। 'ਰਾਵਰਿ ਬਾਕ ਰਾਮ ਕੇ ਬਾਨਾ। ਨਿਸ਼ਫਲ ਹੋਤਿ ਨਹੀਂ ਸਭਿ ਜਾਨਾ ॥ ੨੩ ॥ ਕ੍ਰਿਪਾ ਕਰਹੁ ਸਭਿ ਕੋ ਰਖਿ ਲੀਜੈ।ਭਲੇ ਬਾਕ ਸਭਿ ਕੋ ਕਹਿ ਦੀਜੈ'।ਸੁਨਿ ਸ਼੍ਰੀ ਮੁਖ ਤੇ ਬਹੁਰ ਉਚਾਰੀ। 'ਬਾਬਾ ਨਾਨਕ ਜਗ ਗੁਰ ਭਾਰੀ ॥ ੨੪ ॥ ਤਿਨਹੁ ਕਹੇ ਬਾਕਨ ਅਭਿ-ਰਾਮੋ।–ਵਰਤੌਂਗਾ ਪਹਿਰੌਂ ਦਸ ਜਾਮੋ[5]†–। ਭਾਣਾ ਇਸੀ ਤਰ੍ਹਾਂ ਸਭਿ ਹੋਵੈ। ਕਰੀ ਪ੍ਰਮੇਸ਼ੁਰ ਕੀ ਕੌਖੋਵੈ?'॥੨੫॥ਸੁਨਿ ਮਾਤਾ ਤ੍ਰਿਸ਼ਨ ਹੁਇਰਹੀ।ਕਿਤਿਕ ਬਾਰ ਮਹਿੰ ਸੁਤ ਸਨ ਕਹੀ। 'ਭਲੀ ਕਰਨਿ ਮਹਿੰ ਹੋਈ ਬੁਰੀ। ਸੁਨਹੁ ਪੁੱਤ੍ਰ ਹਿਰਦੈ ਰਿਸ ਧਰੀ ॥ ੨੬ ॥ ਦੋਨੋ ਥੋ ਬਰ ਦੀਨੋ ਸ੍ਰਾਪ। ਜਿਮ ਚੰਦਨ

---

[1]ਹੇ ਉੱਜੜ ਜਾਣੇ ਨੱਯਜ਼(ਸ਼ਾਹ ਦੇ) ਖੱਤ੍ਰੀਆਂ ਦੀਏ ਧੀਏ।[2]ਤਿਸ ਵਿਚੋਂ ਸਿੱਖਾਂ ਦਾ ਲੰਗਰ ਨਹੀਂ ਹੁੰਦਾ। [3]ਤਿਸ (ਧਨ) ਨੂੰ ਚੰਗੀ ਤਰ੍ਹਾਂ ਸੰਭਾਲ ਰਖੋ। [4](ਅਸਾਂ ਤਾਂ ਜਿਨ੍ਹਾਂ ਦੀ) ਸਿੱਖੀ ਵੇਖੀ ਹੈ ਉਹ ਸਾਰੇ ਸਾਨੂੰ ਭਲੇ ਭਾਂਦੇ ਹਨ। [5]ਦਸ ਜਾਮੇ ਹੀ ਪਹਿਰਕੇ ਵਰਤਾਂਗਾ।

*ਇਹ ਵਾਰਤਾ ਗੁਰਬਿਲਾਸ ਤੇ ਮਹਿਮਾ ਪ੍ਰਕਾਸ਼ ਵਿਚ ਨਹੀਂ ਹੈ। ਸ਼੍ਰੀ ਮੁਖਬਾਕ ਮਾਤਾ ਜੀ ਦੀ ਸ਼ਾਨ ਵਿਚ ਏਹ ਹੈਨ ਯਥਾ:–'ਤਾਤ ਮਾਤ ਮੁਰ ਅਲਖ ਅਰਾਧਾ। ਬਹੁ ਬਿਧ ਜੋਗ ਸਾਧਨਾ ਸਾਧਾ। ਤਿਨ ਜੋ ਕਰੀ ਅਲਖ ਕੀ ਸੇਵਾ। ਤਾਂਤੇ ਭਏ ਪ੍ਰਸੰਨ ਗੁਰਦੇਵਾ'। ਮਾਤਾ ਨੂੰ ਐਸੇ ਉੱਚੇ ਕਥਨ ਕਰਨ ਵਾਲੇ ਗੁਰੂ ਜੀ ਨੇ ਆਸ ਨਹੀਂ ਕਿ ਐਸੇ ਵਾਕ ਆਖੇ ਹੋਣ, ਕਵਿ ਜੀ ਨੇ ਇਹ ਵਾਕ ਭੀ ਓਸੇ ਸਾਖੀ ਵਿਚੋਂ ਤਰਜਮਾ ਕੀਤੇ ਹਨ ਯਥਾ:–'ਨਯਜ਼ ਉਜੜ ਧੀਏ'। (ਸੋਃ ਸ਼ਾਃ) ਵਿਸ਼ੇਸ਼ ਲਈ ਵੇਖੋ ਪਿੱਛੇ ਰੁਤ ੩ ਅੰਃ ੪੮ ਦੀ ਹੇਠਲੀ ਟੂਕ।

†ਇਸ ਸਾਖੀ ਦੇ ਵਦਤੋਵਜਾਘਾਤ ਧਯਾਨ ਰੱਖਣੇ ਚਾਹੀਏ। 'ਦਸ ਜਾਮੇ ਪਹਿਰਕੇ ਵਰਤੌਂਗਾ' ਉਥੋਂ ਦਾ ਪਾਠ ਕਵਿ ਜੀ ਨੇ ਲਿਆ ਹੈ।ਫਿਰ ਸਾਖੀ ੭੮ ਵਿਚ ਕਿਹਾ ਹੈ, ਗਜਾਰੂਢਾਂ ਰੂਪ ਗੁਰੂ ਗ੍ਰੰਥ ਹੈ, ਏਹ ਮੰਨਕੇ ਫੇਰ ਯਾਰਵੇਂ ਮਨੁੱਖੀ ਜਾਮੇ ਧਰਨ ਦੇ ਉਥੇ ਵਾਕ ਕਹੇ ਹਨ। ਵਿਸ਼ੇਸ਼ ਲਈ ਵੇਖੋ ਰੁਤ ੫ ਅੰਸੂ ੩੯ ਅੰਕ ੫੨ ਵੀਆਂ ਹੇਠਲੀਆਂ ਦੋਵੇਂ ਟੂਕਾਂ ‡ ਤੇ §।

ਘਸਤੋ ਹੁਇ ਤਾਪ[1]। ਸੁਤ ਕੋ ਦਾਵਾ ਕਰਿ ਮੈਂ ਆਈ। ਬਖਸ਼ਹੁ ਦਿਹੁ ਸਭਿ ਕੋ ਬਡਿਆਈ ॥ ੨੭ ॥ ਸਿਖ ਸੇਵਕ ਤੁਮਰੋ ਪਰਵਾਰੁ। ਕਹੀਯਹਿ ਜਿਮ ਪ੍ਰਾਪਤਿ ਸੁਖ ਭਾਰੁ'। ਗੁਰ ਬੋਲੇ:-'ਸੁਨਿ ਮਾਤ! ਮਹਾਂ ਹਿਤ[2]! ਕਰਹੁ ਖਾਲਸੇ ਕੋ ਤੁਮ ਸਾਬਿਤ[3] ॥ ੨੮ ॥ ਰਹਿਤ ਕਹਤਿ ਕੋ ਸਹਤਿ ਅਚਾਰੀ। ਬੀਚ ਖਾਲਸੇ ਜੋਤਿ ਹਮਾਰੀ। ਭਲੋ, ਖਾਲਸਾ ਹੀ ਸਭਿ ਕਰਿ ਹੈ। ਜਗਤ ਰਾਜ ਜਿਨਕੇ ਅਨੁਸਰਿ ਹੈ[4]'॥੨੯॥ਇਮ ਸੁਨਿ ਕਰਿ ਜਨਨੀ ਤਬਿ ਗਈ। ਪਸ਼ਚਾਤਾਪ ਕਰਤਿ ਚਿਤ ਭਈ। ਬੈਠੀ ਜਾਇ ਕਿਤਿਕ ਸਿਖ ਆਏ।ਜਿਮ ਬੀਤੀ ਤਿਮ ਬਾਤ ਚਲਾਏ ॥੩੦ ॥ 'ਕਠਨ ਸੁਭਾਵ' ਮਸੰਦਨਿ ਕਹਯੋ[5]। 'ਜਿਨ ਕੇ ਮੋਹ ਲੇਸ਼ ਨਹਿੰ ਲਹਯੋ। ਕਰੈਂ ਬਚਨ ਸੋ ਜਾਤਿ ਨ ਖਾਲੀ। ਤਤਛਿਨ ਫਲੈ ਸੁਖ ਕਿ ਦੁਖ ਨਾਲੀ ॥ ੩੧ ॥ ਬਿੱਪ੍ਰੈ ਕਹੈ, ਸ਼ਕਤਿ ਕਿਸ ਮਾਂਹੀ[6] ? ਬੋਲੈ ਸਮੁਖ, ਅਧਿਕ ਡਰਪਾਹੀਂ[7]। ਕਹਿਬੇ ਕੋ ਤੁਮ ਉਚਿਤ ਬਿਸਾਲੇ[8]। ਤਉ ਸ੍ਰਾਪ ਭਾ, ਰਿਸੇ ਕੁਢਾਲੇ'॥੩੨॥ਸ੍ਰੀ ਗੁਜਰੀ ਤਬਿ ਸਭਿਨਿ ਸੁਨਾਏ'ਅਲਪ ਬੈਸ ਤੇ ਜੇ ਜਿਦ ਪਾਏ[9]। ਇਕ ਦਿਨ ਜਲ ਕ੍ਰੀੜਾ ਕਹੁ ਕਰੈਂ।ਛੀਂਟਨਿ ਦੇਤਿ ਪਰਸਪਰ ਭਿਰੈਂ ॥੩੩॥ ਰਾਇ ਗੁਲਾਬ ਸ਼ਯਾਮ ਸਿੰਘ ਆਦਿ। ਬਾਲਕ ਬਧ ਖੇਲੈਂ ਅਹਿਲਾਦ। ਜਰੇ ਜਵਾਹਰ ਜ਼ਾਹਰ ਜੋਤਿ। ਬਹੁ ਮੋਲੇ ਕੈਕਨ ਕਰ ਹੋਤਿ ॥ ੩੪ ॥ ਜਲ ਮਹਿੰ ਏਕ ਕਟਕ[10] ਗਿਰ ਪਰਜੋ।ਨਹੀਂ ਨਿਹਾਰ ਸੈਭਾਰਨਿ ਕਰਜੋ।ਸ਼ੁਸ਼ਕ ਬਸਤ੍ਰ ਪਹਿਰੇ ਤਬਿ ਹੋਰਜੋ। ਦਾਸਨ ਕਹਜੋ-ਕੜਾ ਜਲ ਗੋਰਜੋ-॥ ੩੫ ॥ ਗਿਨਜੋ ਨ ਕੁਛ ਆਏ ਢਿਗ ਮੋਰੇ। ਬੂਝਨਿ ਕਰੇ ਹਾਥ ਜਬਿ ਹੋਰੇ। ਰਿਸ ਕਰਿ ਬਹੁਤ ਭਾਂਤਿ ਸਮੁਝਾਏ। ਸਭਿ ਕੋ ਲੇ ਸਲਿਤਾ ਢਿਗ ਆਏ[11] ॥ ੩੬ ॥ ਖੁਜਵਾਇਵ ਬਹੁ ਜਲ ਕੇ ਮਾਂਹੀ। ਦੇਖਿ ਰਹੇ ਪਾਯੋ ਕ੍ਵਿਤ ਨਾਂਹੀ। ਮੈਂ ਕਰਿ ਕੋਪ ਕਹਜੋ ਢਿਗ ਤਹਾਂ -ਕਜੋਂ ਨ ਬਤਾਵਤ ਗੋਰਜੋ ਕਹਾਂ? ॥ ੩੭ ॥ ਦੁਰਲਭ ਵਸਤੁ ਦਰਬ ਬਹੁ

[1]ਜਿਵੇਂ ਚੰਦਨ ਘਸਾਵਨ ਤੇ (ਹੋਣੀ ਸੀ ਠੰਢ ਪਰ ਹੋ ਜਾਏ) ਤਾਪ। [2]ਮਹਾਨ ਹਿਤ ਵਾਲੀ ਮਾਤਾ ਜੀ! (ਅ) ਹਿਤ ਵਾਲੀ ਗਲ। [3](ਸਾ+ ਬਿਤ=) ਉਹ ਧਨ ਤੁਸੀਂ ਖਾਲਸੇ ਦਾ ਕਰ ਦਿਓ। (ਅ) ਖਾਲਸੇ ਨੂੰ ਤੁਸੀਂ ਮਜ਼ਬੂਤ ਕਰੋ। [ਅ:, ਸਾਬਤ=ਮਜ਼ਬੂਤ ਕਾਇਮ]। (ੲ) ਖਾਲਸੇ ਵਿਚ ਨਿਸ਼ਚਾ ਰਖੋ ਬੀ ਭਾਵ ਕੱਢਦੇ ਹਨ। [4]ਅਧੀਨ ਹੋਵੇਗਾ। [5]ਭਾਵ ਮਸੰਦਾਂ ਨੇ ਭੀ ਆਕੇ ਮਾਤਾ ਜੀ ਨੂੰ ਕਹਿਆ ਕਿ (ਗੁਰੂ ਜੀ ਦਾ) ਸੁਭਾਵ ਕਰੜਾ ਹੋ ਗਿਆ ਹੈ। [6]ਗੁਰੂ ਜੀ ਦੇ ਵਾਕ ਦੇ ਉਲਟ ਕਹੋ ਇਹ ਸ਼ਕਤੀ ਕਿਸ ਵਿਚ ਹੈ ? [7]ਸਨਮੁਖ ਬੋਲੋ (ਕੋਈ?) ਸਭ ਡਰਦੇ ਹਨ। [8]ਤੁਸੀਂ ਕਹਿਣ ਨੂੰ ਬਹੁਤੇ ਯੋਗ ਸਾਓ। [9]ਜ਼ਿਦ ਪੈਂਦੇ। [10]ਕੜਾ। [11](ਆਪ) ਆਏ।

ਕੋਰੀ। ਬਿਨ ਸੰਭਾਰ ਨੀਰ ਮਹਿ ਗੋਰੀ। ਇਕ ਤੋਂ ਪ੍ਰਥਮ ਸੰਭਾਰ ਨ ਕਰੀ। ਦੂਜੋ ਅਬਿ ਤੁਸ਼ਨਿ ਮੁਖ ਧਰੀ ॥ ੩੮ ॥ ਧਨ ਬਿਸਾਲ ਕੋ ਬਾਦਹਿ ਖੋਵਾ। ਕਹਾਂ ਬੁੱਧਿ ਤੁਮਰੀ ਕਹੁ ਹੋਵਾ–?। ਇੱਤਮਾਦਿਕ ਕਰਿ ਕੋਪ ਮਹਾਨਾ। ਧਰੀ ਮੌਨ ਰਿਸ ਕੈ ਸੁਨਿ ਕਾਨਾ ॥੩੯॥ ਦੂਜੋ ਕੰਕਨ ਹਾਥ ਮਝਾਰਾ। ਸਭਿ ਕੇ ਦੇਖਤਿ ਤੁਰਤ ਉਤਾਰਾ। ਕਰਿ ਬਲ ਬਾਹਨਿ ਦੂਰ ਬਗਾਯੋ। ਸਤੁੱਦ੍ਰਵ ਕੇ ਪ੍ਰਵਾਹ ਮਹਿੰ ਪਾਯੋ* ॥ ੪੦ ॥ ਸਕਲ ਬਿਲੋਕਤਿ ਬਹੁ ਬਿਸਮਾਏ।–ਕਹਾਂ ਕੀਨਿ ਕਟ ਦੁਤੀ ਬਗਾਏ ? ਕਈ ਹਜ਼ਾਰਨ ਤੇ ਜੋ ਬਨੇ। ਸੋ ਬਿਰਾਟਕਾ[1] ਸਮ ਮਨ ਗਨੇ–॥ ੪੧ ॥ ਬਹੁ ਕਹਿ ਰਹੀ ਕਹਾਂ ਪੁਨ ਹੋਇ[2]। ਕਟਕ ਜਰਾਊ ਦੋਇ ਸੁ ਖੋਇਅਨ ਮਲਾਹ ਜਤਨ ਕਰਿ ਹਾਰੇ। ਅਪਰ ਲੋਕ ਬਹੁ ਜਲ ਮਹਿੰ ਬਾਰੇ ॥੪੨॥ ਕਰੇ ਉਪਾਇ ਨ ਪਾਯੋ ਕੋਈ। ਅਲਪ ਬੈਸ ਮਹਿੰ ਅਸ ਬੁਧਿ ਜੋਈ। ਸਦਾ ਸੁਭਾਉ ਰਹਜੋ ਇਸ ਬਿਧਿ ਕੋ। ਧਨ ਸੰਚਨਿ ਕੀ ਰਖੈਂ ਨ ਸੁਧਿ ਕੋ ॥ ੪੩ ॥ ਅਬਿ ਕੜਾ ਕੀਨਿ ਮਸੰਦ ਹਟਾਏ।–ਲਾਖਹੁ ਧਨ ਲਜਾਵਤਿ ਸਮੁਦਾਏ। ਦੇਸ਼ ਬਿਦੇਸ਼ਨਿ ਮਹਿੰ ਬਿਚਰੈਤੇ। ਖੋਜਿ ਖੋਜਿ ਸਿੱਖਨਿ ਘਰਵੈਤੇ[3] ॥੪੪॥ ਸਭਿ ਤੇ ਕਹਿ ਕਰਿ ਦੇ ਉਪਦੇਸ਼।ਆਨਹਿੰ ਧਨ ਕੋ ਸਦਾ ਵਿਸ਼ੇਸ਼। ਅਬਿ ਹਟਿ ਗਏ, ਕਹਾਂ ਧਨ ਐਹੈ?।ਕਿਮ ਗੁਰ ਘਰ ਕੋ ਕਾਜ ਨਿਬੈ ਹੈ ॥ ੪੫ ॥ ਇਮ ਉਰ ਜਾਨਿ ਨਿਕਟ ਹੁਇ ਕਹਯੋ। ਇਸ ਤੇ ਸ਼ਾਪ ਦੁਖਦ ਹੀ ਲਹਯੋ। ਕੁਸ਼ਲ ਕਰਹਿ ਪਰਮੇਸ਼ੁਰ ਸਾਰੇ। ਕਹਿ ਮੈਂ ਰਹੀ ਨ ਬਹੁਰ ਨਿਵਾਰੇ[4] ॥ ੪੬ ॥ ਮਿਲਿ ਮਸੰਦ ਮਾਤਾ ਕੇ ਸੰਗ। ਕਹਿ ਸੁਨਿ ਜਾਨਜੋਂ–ਬਨਜੋਂ ਕੁਢੈਗ–। ਬਾਤ ਬਿਬਸ ਤੇ ਤੁਸ਼ਨਿ ਭਏ[5]। ਸੈਧਨਾ ਭਈ ਤਰਨਿ ਅਸਤਏ ॥ ੪੭ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮ ਰੁਤੌ ਮਾਤਾ ਕੋ ਕਹਿਨ' ਪ੍ਰਸੰਗ ਬਰਨਨੰ ਨਾਮ ਪ੍ਰਥਮੋ ਅੰਸੁ ॥ ੧ ॥

੨. [ਸੈਦੋ ਖਾਂ ਮੰਗ ਕਰਨ ਆਇਆ]।

ਦੋਹਰਾ ॥ †ਖਾਨ ਪਾਨ ਕਰਿ ਸੁਪਤਿ ਭੇ ਅਰਧਿ ਗਈ ਜਬਿ ਰਾਤਿ। ਸਿੱਖ ਬਨੇਸਰ ਤੇ ਗਯੋ ਕਹੀ ਪਹੁੰਚ ਕੇ ਬਾਤ ॥ ੧ ॥ਚੌਪਈ॥ ਚੌਕੀਦਾਰ ਸਿੰਘ ਜੋ

[1]ਕੌਡੀ। [2]ਫਿਰ ਕੀ ਹੋ ਸਕਦਾ ਸੀ। [3]ਸਿੱਖਾਂ ਦੇ ਘਰਾਂ ਨੂੰ। [4]ਫਿਰ (ਸ਼ਾਪ) ਹਟਾਇਆ ਨਹੀਂ। [5]ਵਸੋਂ ਬਾਹਰੀ ਗਲ ਦੇਣ ਤੇ ਚੁੱਪ ਹੋ ਗਏ।

*ਸਾਖੀ ਇਉਂ ਵੀ ਕਰਦੇ ਹਨ ਕਿ ਮਾਤਾ ਜੀ ਦੇ ਪੁੱਛਣ ਪਰ ਕਿ ਕੜਾ ਕਿੱਥੇ ਸੱਟਿਆ ਨੇ ਆਪ ਨੇ ਦੂਜਾ ਕੜਾ ਜਲ ਵਿਚ ਦੂਰ ਸੱਟਿਆ ਤੇ ਕਹਿਣ ਲਗੇ ਕਿ ਪਹਿਲਾ ਕੜਾ ਐਏ ਕੁ ਡਿੱਗਾ ਸੀ। †ਇਹ ਮੇ ਸਾਖੀ ਦੀ ੨੭ਵੀਂ ਸਾਖੀ ਹੈ।

ਖਰੇ। ਤਿਨ ਕੋ ਸੈਗ ਕਹਿਨ ਇਮ ਕਰੇ। 'ਸੈਦੇ ਖਾਂ ਪਠਾਨ ਚਢਿ ਆਵਾ। ਡੇਰਾ ਜਬਹਿ ਥਨੇਸਰ ਪਾਵਾ ॥ ੨ ॥ ਮੈਂ ਤਬਿ ਸੁਨੀ ਲਰਨਿ ਕੋ ਚਲਨੇ। ਦਲ ਕੋ ਇਕ ਨਰ ਭੇਤੀ ਮਿਲਨੇ। ਤਬਿ ਹੀ ਤਜਿ ਪੁਰਿ ਕੋ ਮੈਂ ਧਾਯੋ।ਬਡੇ ਬੇਗ ਤੇ ਇਤ ਲਗਿ ਆਯੋ ॥ ੩ ॥ ਸੁਧਿ ਗੁਰ ਕੋ ਦਿਹੁ ਸਕਲ ਸੁਨਾਈ। ਸਵਧਾਨੀ ਬਿਧਿ ਕਰਹਿਂ ਲਰਾਈ। ਮੁਗ਼ਲ ਪਠਾਨ ਸਵਾ ਲਖ ਆਵਾ। ਮਹਿਦ ਜੈਗ ਕੋ ਸੈਗ ਬਨਾਵਾ॥੪॥ਪਹੁੰਚਹਿ ਆਨਿ ਅਨੰਦ ਪੁਰਿ ਕਾਲੀ[1]। ਸੁਧਿ ਦੈਬੇ ਹਿਤ ਆਇ ਉਤਾਲੀ[2]। ਤਬਿ ਸਤਿਗੁਰ ਕਰਿ ਸੋਚ ਸ਼ਨਾਨਾ। ਬੈਠੇ ਆਇ ਸੁ ਲਗਸੋ ਦਿਵਾਨਾ ॥੫॥ਅਖਿਲ ਖਾਲਸਾ ਜਬਿ ਚਲਿ ਆਯੋ। ਸ਼੍ਰੀ ਕਲਗ਼ੀਧਰ ਤਬਹਿ ਅਲਾਯੋ। 'ਸੈਨਾ ਸਿੰਘਨਿ ਕੀ ਅਬਿ ਸਾਰੀ। ਅਹੈ ਪੰਚ ਸੈ ਲੋਹੁ ਬਿਚਾਰੀ ॥ ੬ ॥ ਨਿਜ ਨਿਜ ਸਦਨ ਬ੍ਰਿੰਦ ਹੀ ਗਏ। ਆਇ ਸਕਹਿਂ ਨਹਿਂ ਰਣ ਕੇ ਭਏ[3]। ਸ਼ੱਤ੍ਰੁ ਪ੍ਰਬਲ ਸਵਾ ਲਖ ਆਯੋ। ਮੰਤ੍ਰ ਗਿਰੇ-ਸ਼ਨਿ ਮਿਲੇ ਪਕਾਯੋ॥੭॥ਰਾਜਨ ਕੈ ਜੀ ਸੈਨਾ ਬਹੁ ਆਵੈ। ਮਿਲਿ ਕਰਿ ਪੁੰਜ ਅਧਿਕ ਪ੍ਰਬਲਾਵੈ[4]।ਜੇ ਕਰਿ ਬਨੈ ਸੁਚੇਤੀ ਤੁਮ ਤੇ। ਲਰਨਿ ਹੇਤ ਸੋ ਭਨੀ-ਯਹਿ ਹਮ ਤੇ' ॥ ੮॥ ਸੁਨਤਿ ਖਾਲਸਾ ਅਖਿਲ ਉਚਾਰੇ। 'ਕਾਰਨ ਕਰਨ ਆਪ ਹੋ ਸਾਰੇ'। ਜਬਿ ਭੁਨਸਾਰ ਭਈ ਦਿਨ ਚਢਨੇ। ਸਿੰਘਨਿ ਬਿਖੈ ਬੀਰ ਰਸ ਬਢਨੇ ॥ ੯ ॥ ਸ਼ਸਤ੍ਰ ਬਸਤ੍ਰ ਨਿਜ ਤੁਰੰਗ ਸੰਭਾਲੇ। ਜ਼ੀਨ ਸਭਿਨਿ ਹੀ ਤਤਛਿਨ ਡਾਲੇ। ਭਈ ਪ੍ਰਭਾਤ ਤੁਰਕ ਦਲ ਆਏ। ਦੁੰਦਭਿ ਬਾਜੇ ਪੁਰਿ ਸੁਨਿ ਪਾਏ॥੧੦॥ਭਈ ਜੈਗ ਕੀ ਤਯਾਰੀ ਜਬੈ।ਮੋਮੁਖਾਂ ਪਠਾਣ ਇਕ ਤਬੈ।ਸ਼੍ਰੀ ਗੁਰ ਕੋ ਚਾਕਰ ਬਡ ਜੋਧਾ।ਜੈਗ ਸਮੈਂ ਲਖਿ ਕੈ ਧਰਿ ਕ੍ਰੋਧਾ॥੧੧॥ ਪ੍ਰਭੁ ਕੇ ਪਾਸ ਆਇ ਕਰਿ ਭਾਖਾ। 'ਪਾਤਿਸ਼ਾਹੁ ਜਿਸ ਹਿਤ ਤੁਮ ਰਾਖਾ।ਸੋ ਸੁਭਟਨਿ ਕੋ ਡੇਰਾ ਦੀਨਾ।ਸਭਿ ਕੋ ਜਮਾਦਾਰ ਮੁਝ ਕੀਨਾ ॥੧੨॥ ਨਿਮਕ ਆਪ ਕੋ ਖਾਇ ਵਿਸ਼ੇਖਹੁ। ਤਿਹੰ ਬਹਾਦਰੀ ਕੋ ਅਬਿ ਦੇਖਹੁ'।ਸੁਨਿ ਪ੍ਰਮੰਨ ਕਲਗ਼ੀਧਰ ਹ੍ਵੈ ਕੈ। ਇਕ ਕਮਾਨ ਕੋ ਬਖਸ਼ਨ ਕੈ ਕੈ ॥ ੧੩ ॥ ਕਹਯੋ 'ਸ਼ਰੀਕ ਮਾਰਨੋ ਨੀਕੋ। ਸਨਮੁਖ ਆਇ ਕਰਤਿ ਰਣ ਹੀ ਕੋ'। ਦੂਤੀਓ ਸੈਦ ਬੇਗ ਉਮਰਾਊ। ਡੇਰਾ ਪੂਰਬ ਦੀਨ ਲੁਟਾਊ॥੧੪॥ਸੋ ਭੀ ਆਨਿ ਖਰੋ ਜਬਿ ਭਯੋ। ਸਤਿਗੁਰ ਪਾਤਿਸ਼ਾਹੁ ਪਿਖਿ ਲਯੋ। ਪੂਰਬ ਜਨਮ ਬਿਖੈ ਸਿਖ ਭਯੋ। ਸ਼੍ਰੀ ਨਾਨਕ ਸੈਗ ਮਿਲਿ ਮਗ ਲਯੋ॥੧੫॥ਤਿਸ ਕੋ ਭੀ ਬਖਸ਼ੋ ਗੁਰ

[1]ਕੱਲ। [2]ਸੈਂਗ ਦੇ ਹੋਣ ਤਕ। [3]ਬਹੁਤ ਪ੍ਰਬਲ ਪਵੇਗੀ। [4]ਤਿਸ (ਲੁਣ ਖਾਣ) ਦੀ।

ਆਯੁਧ। ਭਯੋ ਸੁਚੇਤ ਸੁ ਕਰਨਿ ਮਹਾਂ ਜੁੱਧ। ਅਪਨੋ ਸਿੱਖ ਜਾਨ ਹਿਤ ਕਰਨੋ। ਤਿਸ ਕੇ ਸਿਰ ਪਰ ਨਿਜ ਕਰ ਧਰਨੋ॥੧੬॥ਦੋਨਹੁੰ ਬਡੇ ਬੀਰ ਤਬਿ ਗਏ। ਨਿਕਸੇ ਸਿੰਘ ਸੰਗ ਸਭਿ ਲਏ। ਕਲਗ਼ੀ ਝੂਲਤਿ ਆਪ ਅਰੂਢੋ।ਕੋ ਨਹਿੰ ਲਖਹਿ ਜਿਨਹੁ ਗੁਨ ਗੂਢੇ॥ ੧੭ ॥ ਸਮੁਖ ਰਿਪੁਨਿ ਕੇ ਜਬਿ ਥਿਰ ਭਏ। ਰਾਜੇ ਤੁਰਕ ਸਕਲ ਮਿਲਿ ਗਏ।ਅਵਿਲੋਕਤਿ ਸਿੰਘਨ ਤਿਨ ਓਰਾ। ਗੁਰ ਸਨ ਕਹਯੋ 'ਖਰਚ ਰਣ ਥੋਰਾ[1]' ॥ ੧੮ ॥ ਪ੍ਰਭੁ ਬੋਲੇ 'ਦ੍ਰਿਗ ਮੂੰਦਨ ਕਰੋ। ਖਰਚ ਲਰਾਈ ਪਿਖਿ ਹਿਤ ਧਰੋ'।ਗੁਰ ਕੇ ਕਹੇ ਮੂੰਦ ਦ੍ਰਿਗ ਲੀਨਿ। ਰਚਨਾ ਬਡੀ ਬਿਲੋਕਨਿ ਕੀਨਿ ॥੧੯॥ ਲਾਖਹੁੰ ਹੀ ਦਲ ਚਢੇ ਨਿਹਾਰੇ। ਅਨਿਕ ਰੀਤ ਕੇ ਆਯੁਧਧਾਰੇ।ਕਿਤਿਕ ਤੁਰੰਗਨਿ ਪਰ ਚਢਿ ਰਹੇ।ਧਨੁਖ, ਤੁਪਕ, ਅਸਿ ਢਾਲਨਿ ਗਹੇ ॥ ੨੦ ॥ ਪੈਦਲ ਕੋਤਿਕ ਹੈਂ ਸਵਧਾਨੇ। ਹੋਤ ਜੰਗ ਕੇ ਰਿਸ ਉਰ ਠਾਨੇ। ਧੂਲ ਰੇਤ ਬਾਰੂਦ ਦਿਖਾਈ[2]। ਗੁਲਕਾਂ ਜੋ ਪਾਥਰ ਸਮੁਦਾਈ[3] ॥੨੧॥ ਤਰਕਸ਼ ਤੀਰ ਪਰੇ ਦਿਸਿ ਆਵੈਂ। ਚਾਹਤਿ ਹੈਂ ਅਬਿ ਜੰਗ ਮਚਾਵੈਂ।ਦੇਖਿ ਦੇਖਿ ਸਭਿ ਸਿੰਘ ਅਨੰਦੇ। ਚਹਤਿ ਜੰਗ ਦੋਨੋ ਕਰ ਬੰਦੇ ॥੨੨॥ ਮਸਤਕ ਟੋਕਿ ਚਮਕ ਕਰ ਪੜੈ[4]।ਸ਼ੱਤ੍ਰੂਨਿ ਸਾਥ ਸਮੁਖਿ ਹੁਇ ਲੜੈ। ਖੁਸ਼ੀ ਹੋਇ ਕਰਿ ਸ਼ਸਤ੍ਰ ਚਲਾਏ। ਘਨ ਬਨਿ ਕੈ ਗੁਲਕਾਂ ਬਰਖਾਏ।੨੩॥ਇਕ ਰੋੜੀ[5] ਪਰ ਸਤਿਗੁਰ ਬੈਸੇ। ਦੇਖਹਿ ਜੰਗ ਪਰਸੋ ਬਡ ਜੈਸੇ। ਏਕ ਏਕ ਸਿਖ ਪਰ ਪਿਖਿ ਧਾਏ[6]। ਸੌ ਸੌ ਤੁਰਕ, ਹੈਕਾਰਤਿ ਆਏ ॥੨੪॥ ਤੁਪਕ,ਤੀਰ,ਤਰਵਾਰ,ਕਟਾਰੀ। ਮਚੀ ਮਾਰ ਭੀਮਾ[7] ਇਕ ਸਾਰੀ। ਗਿਰ ਗਿਰ ਪਰੈਂ ਘਾਇ ਕੋ ਖੈ ਕੈ। ਸ਼ੋਣਤਿ ਸੰਗ ਲਿਪਤਿ ਤਨ ਹ੍ਵੈ ਕੈ ॥੨੫॥ਕਬਿੱਤ॥ ਰਣ ਸਿੰਘ,ਸ਼ਸਤ੍ਰਾਮ ਸਿੰਘ, ਬੀਰ ਸਿੰਘ, ਦਯਾ ਸਿੰਘ, ਸੂਰਮਾ ਧਰਮ ਸਿੰਘ ਧਾਯੋ ਕਰਿ ਹੋਲ ਕੋ। ਸਾਹਿਬ ਸਿੰਘ, ਦੇਵਾਸਿੰਘ, ਔਰ ਭਾਈ ਟੇਕਸਿੰਘ, ਰਾਮਸਿੰਘ, ਹਰੀਸਿੰਘ, ਬਾਜੀ ਦੀਨ ਪੈਲ ਕੋ[8]।ਮੋਹਕਮ ਸਿੰਘ, ਧੰਨਾਸਿੰਘ ਅਰੁ ਹੈ ਧਿਆਨਸਿੰਘ,ਗ੍ਯਾਨਸਿੰਘ,ਮਾਨਸਿੰਘ ਔਰ ਬਡ ਮੇਲਿ ਕੋ। 'ਮਾਰ ਮਾਰ' ਕਹੈਂ, ਅਰਿ ਮਾਰਿ ਮਾਰਿ ਗੋਰੈਂ ਸਿੰਘ, ਵਧਤਿ ਅਗੋਰੈ,ਪੈ

---

[1]ਜੁੱਧ ਦਾ ਖਰਚ ਥੋੜਾ ਹੈ। [2]ਧੂੜ ਤੇ ਰੇਤ ਬਰੂਦ ਹੋਕੇ ਦਿੱਸੀ। [3]ਸਾਰੇ ਪੱਥਰ ਗੋਲੀਆਂ (ਹੋ ਦਿੱਸੇ)। [4]ਟੋਹ ਨਾਲ (ਢਿੱਲੀ ਤੇ) ਪਏ। [5]ਟਿੱਬਾ, ਟਿੱਲਾ। [6](ਤੁਰਕ) ਧਾ ਕੇ (ਪਏ)। [7]ਭਯਾਨਕ। [8]ਘੋੜੇ ਦਬਾਕੇ ਲੈ ਚਲੇ। (ਅ) (ਬਾਜੀ=) ਜੰਗ ਰੂਪੀ ਖੇਲ ਨੂੰ ਦੱਬ ਚਾੜ੍ਹੀ।

ਪਿਛੈਰੈ ਜਿਮ ਖੇਲ ਕੋ[1] ।੨੬॥ਦੋਹਰਾ॥ਸੈਦਬੇਗ ਗਹਿ ਸ਼ਸਤ੍ਰ ਕੋ ਵਧਨੋ ਅੱਦ੍ਰ ਰਣ ਮਾਂਹਿ। ਹਰੀਚੰਦ ਗਿਰਪਤੀ ਕੋ ਮੀਆਂ ਸੈਗਮਾ ਜਾਂਹਿ॥੨੭॥ ਚੌਪਈ॥ ਪਟੇਬਾਜ ਦੋਨੋ ਬਡ ਜੋਧੇ। ਭਯੋ ਭੇੜ ਸਨਮੁਖ ਉਰ ਕ੍ਰੋਧੇ। ਖੜਗ ਸਿਪਰ ਦੋਨਹੁੰ ਕਰ ਧਾਰੀ। ਭਾਂਤਿ ਅਨੇਕ ਘਾਤ ਬਿਸਤਾਰੀ ॥ ੨੮ ॥ ਬਾਂਯੇ, ਦਾਹਨੇ, ਪਾਛੇ, ਆਗੇ। ਵਿਚਰਤਿ ਦਾਵ ਕਰਨਿ ਬਹੁ ਲਾਗੇ। ਸਤਿਗੁਰ ਆਦਿਕ ਪਿਖਹਿੰ ਤਮਾਸ਼ਾ। ਦੋਨਹੁੰ ਜੈ ਚਹਿ ਕਰਤਿ ਬਿਨਾਸ਼ਾ॥੨੯॥ਏਕ ਪ੍ਰਹਾਰੈ ਦੁਤੀ ਬਚਾਵੈ। ਆਡਹਿੰ ਸਿਪਰ[2] ਕ੍ਰਿਪਾਨ ਚਲਾਵੈਂ। ਦਾਵ ਅਨਿਕ ਕਰਿ ਜੁੱਧ ਮਚਾਯੋ। ਕਟਹਿੰ ਅੰਗ ਨਹਿੰ ਥਾਉਂ ਛੁਟਾਯੋ[3] ॥ ੩੦॥ ਸੈਦਬੇਗ ਤਬਿ ਖੜਗ ਪ੍ਰਹਾਰਾ। ਹਰੀਚੰਦ ਗਹਿ ਸਿਪਰ ਸਹਾਰਾ। ਘਾਵ ਬਚਾਇ ਸੁ ਆਪ ਚਲਾਯੋ। ਸੈਦਬੇਗ ਨੇ ਅੰਗ ਬਚਾਯੋ ॥ ੩੧ ॥ ਹਰੀਚੰਦ ਕੈ ਹਨਨੋ ਕ੍ਰਿਪਾਨਾ। ਕਟਨੋ ਅੰਗ ਕਰਿ ਪ੍ਰਾਨਨਿ ਹਾਨਾ। ਪਿਖਨੋ ਲਰਾਈ ਮੈਂ ਜਬਿ ਮਾਰਨੋ। ਦੀਨਬੇਗ[4] ਤਬਿ ਆਨ ਵੇਗਾਰਨੋ॥੩੨॥ਫੇਰਤਿ ਸੈਫ[5] ਆਨ ਕਰਿ ਭਿਰਨੋ। ਸੈਦਬੇਗ ਸੋਂ ਸਨਮੁਖ ਅਰਨੋ। ਦੋਇ ਘਟੀ ਲਗ ਕੀਨ ਸੰਗ੍ਰਾਮਾ। ਦੇਖਤਿ ਬਹੁ ਨਰ ਭਾ ਅਭਿਰਾਮਾ ॥੩੩॥ ਦੀਨਬੇਗ ਤਬਿ ਸੈਫ ਚਲਾਈ। ਸੈਦਬੇਗ ਕੇ ਅੰਗ ਲਗਾਈ।ਗਿਰਨੋ ਜੁੱਧ ਮਹਿੰ 'ਗੁਰ ਗੁਰ'ਸਿਮਰਤਿ। ਸ਼੍ਰੀ ਪ੍ਰਭੁ ਖੁਸ਼ੀ ਕਰੀ ਚਿਤ ਹਰਖਤਿ ॥੩੪॥ ਮਹਾਂ ਕੌਤੁਹਲ[6] ਸਭਿ ਨੈ ਹੇਰਾ। ਸੁਰ ਪੁਰਿ ਮਹਿੰ ਤਿਨ ਕੀਨਿ ਬਸੇਰਾ। ਕ੍ਰਿਪਾ ਕਰੀ ਕਲਗ਼ੀਧਰ ਜਬੈ। ਅਪਨੇ ਲੋਕ ਬਾਸ ਦਿਯ ਤਬੈ ॥੩੫॥ ਅਪਰ ਸਿੰਘ ਬਹੁ ਲਰਤਿ ਜੁਝਾਰੇ। ਪਰੇ ਤੁਰਕ ਜਨੁ ਗਿਰੇ ਮੁਨਾਰੇ। ਹਤਹਿੰ ਸ਼ਹੀਦ ਬੀਰ ਰਸ ਮਾਤੇ। ਸ਼ੋਣਤਿ ਗਿਰਹਿ ਪ੍ਰਿਥੀ ਰੰਗ ਰਾਤੇ ॥੩੬ ॥ ਇਸ ਪ੍ਰਕਾਰ ਮਾਚਨੋ ਘਮਸਾਨ। ਲੋਥ ਪੋਥਨਾਭਈ ਮਹਾਂਨ। ਬਾਇਸੁ[7] ਜੰਬੁਕ[8] ਕੰਕ[9] ਕਰਾਲੇ। ਕੂਕਤਿ ਆਮਿਖ ਖਾਇ ਬਿਸਾਲੇ॥੩੭॥ਛਾਤੀ ਮੂੰਡ ਫੁਟੈਂ ਲਗਿ ਗੋਰੀ।ਪਰਨੋ ਜੋਰ ਭਾਰੀ ਜੁਗ

---

[1](ਮੁੰਹੋਂ) ਮਾਰੋ ਮਾਰੋ ਕਹਿੰਦੇ ਹਨ (ਤੇ ਸ਼ਤ੍ਰੂ ਨੂੰ) ਸਿੰਘ ਮਾਰਕੇ ਭੇਗਦੇ ਹਨ, ਵਧਦੇ ਹਨ ਅਗੇ ਫਿਰ ਪਿੱਛੇ ਆਉਂਦੇ ਹਨ, ਜਿਵੇਂ (ਸ਼ੌਂਚੀ ਆਦਿ) ਖੇਡ ਵਿਚ (ਕਰੀਦੀ ਹੈ)। (ਅ) ਐਉਂ ਵੀ ਕਰਦੇ ਹਨ:—(ਸਿੰਘ) ਅਗੇ ਵਧਦੇ ਹਨ (ਸ਼ਤ੍ਰੂਆਂ ਦੀ) ਖੇਲ ਦਾ ਕਦਮ ਪਿੱਛੇ ਪੈਂਦਾ ਹੈ (ਪੈਂ=ਕਦਮ)। [2]ਆਸਰਾ ਕਰਕੇ ਢਾਲ ਦਾ। [3][4]ਅੰਗ ਕਟੀਂਦੇ ਹਨ ਥਾਂ ਨਹੀਂ ਛੱਡਦੇ। (ਅ) ਨਾ ਅੰਗ ਕਟਿਆ ਨਾ ਥਾਂ ਛੁਟਿਆ। [4](ਤੁਰਕਾਂ ਦੀ ਤਰਫ ਦਾ) ਦੀਨਬੇਗ (ਆਦੀਨਾ ਬੇਗ)। [5]ਤਲਵਾਰ ਫੇਰਦਾ। [6]ਅਚਰਜ ਤਮਾਸ਼ਾ। [7]ਕਾਂ। [8]ਗਿੱਦੜ। [9]ਵਿੱਟੀ ਚੀਲ।

ਓਰੀ। ਹਲਾਹਾਲ ਬਡ ਭਯੋ ਕੁਲਾਹਲ। ਲਰਤਿ ਬੀਰ ਰਣ ਰੰਗ ਚਲੰ ਚਲ[1]॥੩੮॥ਪਾਛੇ ਪਾਉਂ ਨਹੀਂ ਕਿਨ ਡਾਰੇ।ਲਰਤੇ ਆਪਸ ਬਿਖੈ ਪ੍ਰਚਾਰੇ[2]। ਕਹਾਂ ਸਿੰਘ ਦਲ ਪੰਚ ਸੈ ਹੋਵਾ।ਕਹਾਂ ਸ਼ੱਤ੍ਰੂ ਲਾਖਹੁ ਭਟ ਜੋਵਾ॥੩੯॥ਬਿਚਰੈਂ ਬੀਰ ਕਿਕਾਨ[3] ਕੁਦਾਵੈਂ। ਵਧਹਿ ਅੱਗੂ ਤੋਮਰ ਭੁਰਮਾਵੈਂ। ਬਿਸਮੇ ਤੁਰਕ ਮਾਰ ਜਬਿ ਪਰੀ। ਅੰਧ ਧੁੰਧ ਉਡਿ ਰਜ ਨਭ ਭਰੀ ॥ ੪੦ ॥ ਸਤਿਗੁਰ ਬੈਠੇ ਕੋਤਿਕ ਕਾਲ।ਮਾਰਨ ਮਰਨੋ ਮਚਯੋ ਕ੍ਰਰਾਲ। ਜੁੱਧ ਖੇਤ ਜੋਧਨ ਤੇ ਛਾਧੋ। ਮਹਾਂ ਸਾਰ ਸੋਂ ਸਾਰ ਬਜਾਧੋ ॥ ੪੧ ॥ ਇਤਿ ਸ਼੍ਰੀ ਗੁਰ ਪਤਾਪ ਸੂਰਜ ਗ੍ਰੰਥੇ ਖਸ਼ਟਮ ਤੁਤੇ 'ਸ਼ੰਗ੍ਰਾਮ' ਪ੍ਰਸੰਗ ਬਰਨਨੰ ਨਾਮ ਦੁਤੀਓ ਅੰਸੂ। ੨ ॥

੩. [ਪੈਂਦੇ ਖਾਂ ਦਰਸ਼ਨ ਕਰਕੇ ਫਕੀਰ ਹੋ ਗਿਆ]।

ਦੋਹਰਾ ॥ ਇਸ ਪ੍ਰਕਾਰ ਰਣ ਮਚ ਰਹਯੋ ਮੇਮੁਖਾਨ ਪਠਾਨ। ਕਰਤਿ ਸ਼ੀਘ੍ਰਤਾ ਫਿਰਤਿ ਹੈ ਤਾਨਹਿ ਬਾਨ ਕਮਾਨ ॥ ੧ ॥ ਚੌਪਈ ॥ ਹਯ ਕੁਦਾਇ ਚਪਲਾਇ ਪ੍ਰਹਾਰਹਿ। ਇਤ ਉਤਿ ਬਿਚਰਤਿ ਸ਼ੱਤ੍ਰੂ ਮਿਘਾਰਹਿ। ਕਰਿ ਬਹਾਦਰੀ ਗੁਰ ਦਿਖਰਾਵਹਿ। ਰਿਪੁ ਕੋ ਖਾਪਤਿ ਆਪੁ ਬਚਾਵਹਿ ॥ ੨ ॥ ਸੈਦ ਖਾਨ ਜਿਸ ਢਿਗ ਸਰਦਾਰੀ। ਜਿਸਕੇ ਸਕਲ ਸੈਨ ਅਨੁਸਾਰੀ। ਤਿਸਕੇ ਜਾਗੋ ਭਾਗ ਬਿਸਾਲਾ। ਉਪਜਯੋ ਪ੍ਰੇਮ ਆਨਿ ਤਿਸ ਕਾਲਾ ॥ ੩ ॥ ਸੁਜਸ ਗੁਰੂ ਕੋ ਸੁਨਤੋ ਰਹਯੋ। ਨਹੀਂ ਬਿਲੋਚਨ ਤੇ ਕਬਿ ਲਹਯੋ। ਗੁਨੀ,ਉਦਾਰ, ਚਤੁਰ, ਤਨ ਰੂਰੇ[4]। ਇੱਤਯਾਦਿਕ ਗੁਨ ਗਨ ਕਰਿ ਪੂਰੇ[5] ॥੪॥ ਜਨੁ ਜਗ ਕੀ ਸੁੰਦਰਤਾ ਜੋਰੀ[6]। ਬਿਬਿਧਿ ਬਿਧਿਨਿ ਕੀ ਬਿਧਹਿ ਬਟੋਰੀ[7]। ਸੁਮਤਿ ਬਿਚਾਰ ਚਾਰ ਚਤੁਰਾਈ। ਮੂਰਤਿ ਗੁਰ ਕੀ ਏਕ ਬਨਾਈ ॥ ੫ ॥ ਮਨਹੁੰ ਦਿਖਾਵਨ ਨਿਜ ਨਿਪੁਨਾਈ[8]। ਗੁਰ ਤਨ ਰਚਿ ਤਿਸ ਕੀਰਤਿ ਪਾਈ। ਪਦਮ ਪੱਤ੍ਰ ਅੰਕ੍ਰਿਤ ਵਿਚ ਡੋਰੇ[9]। [10]ਖੰਜਨ ਮਨ ਰੰਜਨ ਚਿਤ ਚੋਰੇ॥੬॥ ਰੁਚਿਰ ਬਿਲੋਚਨ[10] ਭਲੇ ਬਨਾਏ। ਮੀਨ ਪਲਟ ਆਦਿਕ[11] ਗੁਨ ਪਾਏ। ਖਮੰਡਲ ਕਸ਼ਾ ਬਪੁਰਾ ਚੰਦ। ਬਹੁ ਦੋਸ਼ਨਿ ਤੇ ਦੀਸਤਿ ਮੰਦ ॥੭॥ ਸਦਾ

[1](ਰਣਰੰਗ= ਜੰਗ ਭੂਮੀ ਵਿਚ ਅੱਗੇ ਵਧ ਵਧਕੇ। [2]ਵੰਗਾਰਦੇ ਹਨ। [3]ਘੋੜੇ। [4]ਡਾਢ (ਅੰਦਰੋਂ) ਗੁਣੀ, (ਸੁਡੌਲ ਤੋਂ) ਉਦਾਰ, (ਬਾਣੀ ਤੋਂ) ਚਤੁਰ ਤੇ ਸਰੀਰੋਂ ਸੁੰਦਰ। [5]ਪੂਰੇ (ਹਨ ਗੁਰ ਜੀ)। [6]ਕੱਠੀ ਕੀਤੀ ਹੈ। [7]ਮਾਨੋ ਨਾਨਾ ਤਰ੍ਹਾਂ ਦੀ (ਜਗਤ ਦੀ ਸੁੰਦਰਤਾ) ਬ੍ਰਹਮਾ ਨੇ ਬਟੋਰ ਬਟੋਰ ਕੇ ਕੱਠੀ ਕੀਤੀ ਹੈ। [8]ਪ੍ਰਬੀਨਤਾ। [9]ਕਵਲ ਦੇ ਪੱਤ੍ਰ ਦੀ ਸ਼ੋਭਾ (ਵਾਲੇ ਨੇਤ੍ਰਾਂ) ਵਿਚ ਡੋਰੇ। [10]ਅਮੋਲੇ ਵਰਗੇ ਤੇ ਮਨ ਨੂੰ ਪ੍ਰਸੰਨ ਕਰਨ ਵਾਲੇ ਚਿਤ ਖੁਰਾਉਣ ਵਾਲੇ ਸੁਹਣੇ ਨੈਣ.....। [11]ਮੱਛੀ ਦੀ ਪਲਟ ਆਦਿਕ।

ਪ੍ਰਫੁੱਲਤਿ, ਅੰਕ ਨ ਕੋਈ[1]। ਕਮਲ ਕਹਹੁ ਕਿਮ ਸਮਤਾ ਹੋਈ। ਕੌਨ ਕੌਨ ਗੁਨ ਬਰਨੋਂ ਅਬੈ। ਸੁਜਸ ਕਹਤਿ ਜੋ ਘਰ ਘਰ ਸਬੈ ॥ ੮ ॥ ਕਰਾਮਾਤ ਕਾਮਲ ਜਗ ਜ਼ਾਹਰ। ਸਕਲਕਲਾ ਸਮਰਥ ਸਖ ਠਾਹਰ[2]। ਸੈਦ ਖਾਨ ਸੁਨਿ ਸੁਨਿ ਗੁਨ ਗਨ ਕੋ। ਚਾਹਤਿ ਪਿਖਨੋ ਪ੍ਰੇਮ ਕਰ ਮਨ ਕੋ॥੯॥ ਨਹਿ ਇਤਫਾਕ ਬਨਨੋ ਕਬਿ ਕੋਈ। ਜਿਸ ਤੈ ਸਤਿਗੁਰ ਦਰਸ਼ਨ ਹੋਈ। ਚਢਨੋ ਮੁਹਿੰਮ ਅਨੰਦਤਿ ਆਯੋ। ਅਵਸਰ ਏਹੁ ਖ਼ੁਦਾਇ ਬਨਾਯੋ ॥ ੧੦॥ –ਦਰਸ਼ਨ ਹੁਇ ਹੈਂ ਜੰਗ ਬਹਾਨੇ–।ਰਿਦੈ ਮਨੋਰਥ ਦ੍ਰਿੜ ਅਸ ਠਾਨੇ।ਦਲ ਮੁਕਾਬਲੇ ਦੋਨਹੁ ਭਏ। ਦੇਖਨਿ ਕੀ ਇੱਛਾ ਉਰ ਲਏ॥੧੧॥ ਤੁਰਕਨਿ ਤੇ ਚਿਤ ਤ੍ਰਾਸ ਧਰੈਤਾ।–ਬਿਦਤ ਮਿਲੌਂ–ਇਮ ਨਹੀਂ ਚਹੈਤਾ।–ਸ਼ਸਤ੍ਰ ਬੰਧਿ ਕਰਿ ਸਨਮੁਖ ਆਵੈਂ। ਰਣ ਹਿਤ ਕਰਨਿ, ਦਰਸ ਦਿਖਰਾਵੈਂ ॥ ੧੨ ॥ ਅੰਤਰਜਾਮੀ ਪੀਰਨ ਪੀਰ।ਉਰ ਕੀ ਲਖਹਿ ਪ੍ਰੇਮ ਕੀ ਧੀਰ[3]। ਤੌ ਅਬਿ ਤੇਜ ਤੁਰੰਗ ਕੁਦਾਵਹਿਂ। ਕਲਗ਼ੀ ਝੂਲਤ ਰੂਪ ਦਿਖਾਵਹਿਂ ॥ ੧੩॥ ਅਤਿ ਉਤਕੰਠਾ[4] ਲਖਿ ਚਿਤ ਮੇਰੀ। ਇਕ ਬਾਰ ਇਤ ਪਾਵਹਿਂ ਫੇਰੀ–। ਮਨ ਕੇ ਇਮ ਸੰਕਲਪ ਉਠਾਵੈ। ਫਿਰ ਛਰਤਿ ਨਹਿ ਕਛੂ ਅਲਾਵੈ ॥੧੪॥ ਜਾਨੈ –ਤੁਰਕ ਤਰਕ ਕੋ ਕਰੈਂ।ਹਜੋ[5] ਸਭਿਨਿ ਮਹਿ ਬਹੁ ਬਿਸਤਰੈਂ। ਪਾਤਿਸ਼ਾਹ ਨਵਰੰਗ ਢਿਗ ਕਹੈਂ। ਮੋ ਕਹੁ ਮਹਾਂ ਨਿਲਾਯਕ ਲਹੈਂ–॥ ੧੫॥ ਇੱਤਯਾਦਿਕ ਮਨ ਗਟੀ ਗਨੰਤਾ। ਬਿਨ ਦੇਖੇ ਅਤਿਸ਼ੈ ਅਕੁਲੰਤਾ। ਜਾਗੋ ਭਾਗ ਪ੍ਰੇਮ ਵਸ਼ਿ ਹੋਯੋ। ਬਿਹਬਲ ਭਯੋ ਚਹੈ ਗੁਰ ਜੋਯੋ ॥ ੧੬ ॥ ਮਹਾਂ ਭਾਵਨਾ ਉਰ ਬਿਰਧਾਨੀ। ਸ਼੍ਰੀ ਕਲਗ਼ੀਧਰ ਸੋ ਪਹਿਚਾਨੀ। ਸਹਿ ਨ ਸਕੈ ਬ੍ਰਿਹੁ ਪ੍ਰੇਮੀ ਕੋਰਾ।ਰੋੜੀ ਪਰ ਤੇ ਉਠਿ ਬਿਨ ਦੇਰਾ॥੧੭॥ ਹ੍ਵੈ ਸੁਚੇਤ ਤਬਿ ਹੀ ਕਟ ਕਸੀ। ਸਦਾ ਪ੍ਰੇਮ ਕੇ ਜੋ ਹੈਂ ਬਸੀ। ਧਨੁਖ ਬਾਨ ਨਿਜ ਪਾਨ ਸੰਭਾਰਾ। ਭਏ ਤੁਰੰਗਮ ਪਰ ਅਸਵਾਰਾ॥੧੮॥ਕਰਤਿ ਸ਼ੀਘ੍ਰਤਾ ਹਯ ਚਪਲਾਏ। ਤਤਛਿਨ ਖਾਨ ਅੱਗੂ ਕੋ ਆਏ। ਕਹਯੋ 'ਖਾਨ ਜੀ! ਬਨ ਸਵਧਾਨਾ। ਤਜਿ ਆਲਸ ਹੁਇ ਆਯੁਧ ਪਾਨਾ ॥ ੧੯ ॥ ਖਬਰਦਾਰ ਹੁਇ ਸ਼ਸਤ੍ਰ ਸੰਭਾਰਹੁ। ਸਹਜ ਵਾਰ ਕੈ ਅਪਨਿ ਪ੍ਰਹਾਰਹੁ'। ਸੈਦਖਾਨ ਵਿਚ ਸੈਨ ਤਮਾਮੂ। ਹਾਥ

---

[1]ਦਾਗ ਨਹੀਂ ਕੋਈ (ਗੁਰੂ ਜੀ ਦੇ ਮੁਖ) ਉਪਰ। [2]ਸੁਖਾਂ ਦਾ ਟਿਕਾਣਾ। [3]ਪ੍ਰੇਮ ਦੀ ਧਿਰ (ਆਸ਼ਕ) ਹਨ ਤੇ ਦਿਲ ਦੀ ਲਖ ਲੈਂਦੇ ਹਨ। (ਅ) ਪੇਮ ਦੀ ਵਿਸਥਿਤੀ ਵਾਲੇ (ਮੇਰੇ) ਹਿਰਦੇ ਦੀ (ਪੀੜ ਨੂੰ) ਲਖ ਲੈਣ। [4]ਇੱਛਾ। [5]ਨਿੰਦਾ।

ਬੈਦਿ ਝੁਕਿ ਕੀਨਿ ਸਲਾਮੁ ॥੨੦॥ ਸ਼੍ਰੀ ਗੁਰ ਸੂਰਜ ਕੋ ਦਰਸਾਏ। ਕਮਲ ਬਿਲੋਚਨ ਜੁਗ ਬਿਕਸਾਏ। ਮਹਾਂ ਪ੍ਰੇਮ ਤੇ ਗਦਗਦ ਬਾਨੀ। ਆਨੰਦਤਿ ਚਿਤ ਤਉ ਬਖਾਨੀ ॥ ੨੧॥ ਖ਼ੁਦਾਇ ਦੀ ਖ਼ੁਦਾਇਤ*ਬਜਿਨਸਿ ਬੰਦਹ। ਬਜਿਨਸ ਖ਼ੁਦਾਇ ਮੁਰੀਦ ਜ਼ਿੰਦਹ[1]। ਨਹਿ ਸਮਤਾ ਮੋਤੇ ਬਨਿ ਆਵੈ। ਰਵਿ ਖੱਦਯੋਤ ਜਥਾ ਕਿਮ ਪਾਵੈ' ॥ ੨੨॥ ਸ਼੍ਰੀ ਕਲਗੀਧਰ ਬਹੁਰ ਉਚਾਰਾ। 'ਸੁਨਹੁ ਖਾਨ ਜੀ ! ਬਾਕ ਹਮਾਰਾ। ਚਾਕਰ ਰਹਿਬੋ ਛੋਰੇ ਦਾਰੀ[2]। ਜੰਗ ਜੀਤਿਬੋ ਪਾਕੈ ਦਾਰੀ[3]'॥੨੩॥ ਸੁਨਤਿ ਬਾਕ ਤੁਜਿ ਦਿਯੋ ਤੁਰੰਗਮ। ਛੋਰਿ ਦਿਯੋ ਸਭਿ ਅਪਨੋ ਸੰਗਮ। ਚਰਨ ਕਮਲ ਸਮ ਪਕਰੇ ਆਇ। ਊਪਰ ਰਾਖਨੋ ਸੀਸ ਟਿਕਾਇ ॥ ੨੪ ॥ ਅਤਿ ਅਨੰਦ ਕੇ ਅੱਸ਼ ਚਾਲੇ। ਜਿਸ ਤੇ ਪਦ ਸਮ ਪਦਮ ਪਖਾਲੇ[4]। ਮਾਰਨ ਮਰਿਬੋ ਕੋ ਜਹਿਂ ਬੈਰ।ਤਹਿਂ ਕਰਿ ਪ੍ਰੇਮ ਲੀਨ ਖ਼ਡ ਖੈਰ [5]॥ ੨੫ ॥ ਪੂਰਬ ਜਨਮ ਸਿੱਖ ਸ਼੍ਰੀ ਗੁਰ ਕੋ। ਜਾਗ ਉਠਨੋ ਅੰਕੁਰ ਸੁ ਉਰ ਕੋ।ਕਿਸੂ ਦੋਸ਼ ਤੇ ਪਾਇ ਤੁਰਕ ਤਨ। ਤੱਦਪਿ ਲਾਗੀ ਰਹੀ ਲਗਨ ਮਨ ॥ ੨੬॥ ਭੂਤ ਭਵਿੱਖਨਤ ਕੋ ਗੁਰ ਗਯਾਤੇ। ਕਰਮ ਸ਼ੁਭਾਸ਼ੁਭ ਤਿਸ ਤੇ ਜਾਤੇ। ਰਿਦੇ ਪ੍ਰਵਾਹ ਪ੍ਰੇਮ ਕੋ ਲਹਨੋ। ਕਲੁਖ ਪੁੰਜ ਜਿਸ ਮਹਿਂ[6] ਸ਼ਭਿ ਦਹਨੋ॥੨੭॥ ਕ੍ਰਿਪਾ ਦ੍ਰਿਸ਼ਟਿ ਤੇ ਧਰਿ ਸਿਰ ਹਾਥਾ। ਤਤਛਿਨ ਸੇਵਕ ਕੀਨਿ ਸਨਾਥਾ। ਸਹਿਤ ਕੁਟੰਬ ਜਗਤ ਕੋ ਤਯਾਗਾ। ਰਿਦੇ ਤੀਬ੍ਰ ਤਰਿ[7] ਭਯੋ ਵਿਰਾਗਾ ॥ ੨੮ ॥ ਸ਼ਸ਼ਤ੍ਰ ਤੁਰੰਗਮ ਸਭਿ ਦਲ ਛੋਰਾ। ਹੁਇ ਫਕੀਰ ਗਮਨਨੋ ਬਨ ਓਰਾ। ਕਿਹ ਸੋਂ ਮਿਲਨੋ ਨ ਦੀਖਨੋ ਫੇਰ। ਗਯੋ ਸੁ ਗਯੋ

[1]ਇਸ ਗ਼ਲਤ ਫਾਰਸੀ ਵਿਚਾਰਤ ਦੇ ਅਰਥ ਐਉਂ ਲਗਦੇ ਹਨ:—ਇਹ ਬੰਦਾ ਖ਼ੁਦਾ ਦੀ ਹੂ-ਬਹੂ ਖ਼ੁਦਾਈ ਹੈ, (ਹਾਂ) ਇੰਨ ਬਿਨ ਤੇ ਹੂ-ਬ-ਹੂ (ਇਹ) ਖ਼ੁਦਾ ਹੈ (ਜੋ) ਮੁਰੀਦਾਂ ਨੂੰ ਜ਼ਿੰਦਾ ਕਰਦਾ ਹੈ। [2](ਸ਼ਾਹੀ) ਨੌਕਰ ਰਹਿਣਾ ਤੇ (ਫੌਜ ਦਾ) ਭੰਨਾ ਦੱਖਣਾ। [3]ਜੰਗ ਜਿੱਤਣੇ ਤੋਂ ਫਿਰ ਅਲੱਗ ਰਹਿ ਸਕਣਾ !! ਭਾਵ 'ਕਰਮ ਕਰਤ ਹੋਵੈ ਨਿਹਕਰਮ'ਦੀ ਜੁਗਤ ਤੁਸਾਂ ਨੂੰ ਨਹੀਂ ਆਉਂਦੀ। [4]ਕਮਲਾਂ ਵਰਗੇ ਪੈਰ ਧੋਣੇ। [5]ਬੜਾ ਸੁਖ ਲਿਆ। [6]ਜਿਸ (ਪ੍ਰੇਮ) ਦੇ ਪ੍ਰਵਾਹ ਵਿਚ। [7]ਬੜੇ ਜ਼ੋਰ ਦਾ।

*ਫਾਰਸੀ ਸ਼ਿਅਰ ਦਾ ਪਾਠ ਫਾਰਸੀ ਅਨਪੜ੍ਹ ਲਿਖਾਰੀਆਂ ਵਿਗਾੜ ਦਿਤਾ ਹੋਇਆ ਹੈ। ਕਿਤੇ ਪਾਠ 'ਖੁਦਾਇਦੀਂ ਖੁਦਾਇਦ ਹੈ', ਸੋ ਸ਼ਾਖੀ ਵਿਚ ਵੀ ਇਹੋ ਪਾਠ ਹੈ। ਕਈ ਗਯਾਨੀਆਂ ਨੇ 'ਖੁਦਾਇ ਖੁਦ ਦੀਦਮ' ਪਾਠ ਰੱਖਿਆ ਹੈ, ਪਰੰਤੂ ਦਰੁਸਤ ਪਾਠ ਐਉਂ ਜਾਪਦਾ ਹੈ:—'ਖੁਦਾ ਆਇਦ ਖੁਦਾ ਆਇਦ ਕਿ ਸੋ ਆਇਦ ਖੁਦਾ ਬੰਦਹ, ਹਕੀਕਤ ਦਰ ਮਿਜਾਜ਼ ਆਇਦ ਕਿ ਮੁਰਦਹ ਰਾ ਕੁਨਦ ਜ਼ਿੰਦਹ' ਅਰਥਾਤ 'ਖੁਦਾ ਆ ਰਿਹਾ ਹੈ, ਖੁਦਾ ਆ ਰਿਹਾ ਹੈ ਕਿ ਖੁਦਾ ਦਾ ਬੰਦਹ ਆ ਰਿਹਾ ਹੈ ? (ਹਾਂ) 'ਜਥਾਰਥ' ਸਚੁਲ ਜਾਮੇ ਵਿਚ ਆ ਰਿਹਾ ਹੈ ਤਾਂਕਿ ਮੁਰਦੇ ਨੂੰ ਜੀਉਂਦਾ ਕਰ ਦੇਵੇ।'

ਗੁਰਨਿ ਮੁਦ ਹੋਰਿ[1] ॥ ੨੯ ॥ ਜਗਤ ਅਸਾਰ ਕੂਰ ਸਭਿ ਜਾਨਾ। ਸਾਚ ਆਤਮਾ ਸਾਰ ਪਛਾਨਾ। ਦੁਬਿਧਾ ਮਿਟੀ ਗਯਾਨ ਕਹੁ ਪਾਯੋ। ਰਾਗ ਦ੍ਵੈਖ ਮਨ ਮੂਲ ਮਿਟਾਯੋ ॥ ੩੦ ॥ ਨਾਨਾ ਭੇਦ ਸਰਬ ਨਿਰਵਾਰੇ। ਹੇਰਨੋ ਏਕ ਬ੍ਰਹਮ ਵਿਸਤਾਰੇ[2]। [3]ਕੋਸ਼ਠ ਤਿਮਰ ਬਿਧੈ ਕੋ ਰੋਕਾ। ਨਿਕਸਤਿ ਜਥਾ ਪ੍ਰਕਾਸ ਬਿਲੋਕਾ[4] ॥੩੧॥ ਤਨ ਹੈਤਾ ਮਹਿੰ ਬ੍ਰਿਤੀ ਨ ਆਈ। "ਹੇ ਬ੍ਰਹਮਾਸਮਿ" ਕੀ ਲਿਵਲਾਈ। ਜਿਸ ਮੁਖ ਭਯੋ ਤਿਤਹਿ ਚਲਿ ਗਯੋ। ਪਰਮ ਹੰਸ ਆਵਸਥਾ ਥਯੋ ॥ ੩੨ ॥ ਏਕ ਬਾਰ ਸੰਕਲਪ ਬਿਲਾਏ। ਨਿਸ਼ਚਲ ਭਯੋ ਨ ਬਹੁਰ ਉਠਾਏ।ਦੇਹਿ ਪਾਤ ਕਿਤ ਹੂੰ ਹੁਇ ਗਯੋ।ਬ੍ਰਹਮ ਰੂਪ ਤਤਛਿਨ ਹੀ ਭਯੋ। ॥੩੩॥ ਮੂਲ ਅਹੈਤਾ[5] ਜਨਮ ਮਰਨ ਕੀ। ਸੋ ਮਿਟਿ ਗਈ ਨ ਫੇਰ ਧਰਨਿ ਕੀ। ਇਵ ਦੋ ਦਲ ਅਵਿਲੋਕਿ ਤਮਾਸ਼ਾ। ਬਿਸਮਾਨੇ ਗੁਰ ਕੋਰ ਬਿਲਾਸਾ। ੩੪॥–ਇਹ ਕਸਾ ਭਯੋ ਨ ਜਾਨਨੋ ਜਾਈ। ਸੈਦਖਾਨ ਕਿਤ ਗਯੋ ਪਲਾਈ ਕੈ ਕਾਮਣ[6] ਗੁਰ ਕੀਨਸ ਕੋਈ। ਬਡ ਸਰਦਾਰੀ ਤਜਿ ਕਰਿ ਸੋਈ॥੩੫॥ ਸਭਿ ਧਨ ਧਾਮ ਪੁੱਤ੍ਰ ਅਰੁ ਦਾਰਾ। ਲਰਤਿ ਹੁਤੋ ਤਜਿ ਕਹਾਂ ਸਿਧਾਰਾ ? ਸਗਰੀ ਸੈਨ ਚਢੀ ਜਿਹ ਪਾਛੋ।ਤਜਿ ਐਸ਼੍ਵਰਜ ਕਹਾਂ ਸੋ ਗਾਛੋ[7]॥੩੬॥ਤੁਰਕਨਿ ਮਹਿੰ ਜੋਤੇ ਉਮਰਾਉ। ਕਰਤਿ ਬਿਚਾਰਨਿ ਲਖਨੋ ਨ ਕਾਉ। ਸੁਨਿ ਸੁਨਿ ਦੌਰਿ ਆਪ ਮਹਿੰ ਮਿਲੇ। ਸੈਦਖਾਨ ਕੀ ਬਾਤਨਿ ਭਿਲੇ[8] ॥ ੩੭ ॥ ਸੈਘਰ ਹੋਤਿ ਸਿੰਘ ਲਰਿ ਰਹੋ।ਚਮੂ ਬਿਸਾਲੀ ਕਿਮ ਜੈ ਲਹੋ। ਛੁਟਹਿ ਤੀਰ ਬਰ ਬੀਰਨਿ* ਗੋਰੀ। ਛਾਤੀ ਮੂੰਡ ਅੰਗ ਦੇਂ ਫੋਰੀ ॥ ੩੮ ॥ ਇਕ ਦਿਸ਼ਿ ਰਾਜੇ ਕਰਹਿੰ ਲਰਾਈ। ਹੋਲਾ ਘਾਲਿ ਪਰੇ ਸਮੁਦਾਈ। ਦਿਸ਼ ਦੂਸਰ ਮਹਿੰ ਤੁਰਕ ਬਿਸਾਲੇ। ਹਾਲ ਹੂਲ ਕਰਿ ਹੇਲ ਸੁ ਘਾਲੇ[9] ॥੩੯॥ ਥਿਰੇ ਨ ਪੈਰ ਖਾਲਸੇ ਕੇਰੇ। ਲਰਤਿ ਘਨੇ ਅਰੁ ਹਟਤਿ ਪਿਛੇਰੇ। ਤਜਿ ਜ੍ਵਾਲਾਬਮਣੀ ਰਿਪੁ ਸ਼ਮਣੀ[10]। ਜੈ ਚਾਹਤਿ ਤੁਰਕਨਿ ਗਨ ਦਮਣੀ[11] ॥੪੦॥ ਭਿੜੇਂ ਭੇੜ ਕਬਹੂੰ ਥਿਰ ਰਹੈਂ[12]।ਲਾਖਹੁ ਸ਼ੱਤ੍ਰੂਨਿ ਕੋ ਕਿਮ ਸਹੈਂ? ਸੋਲੈ ਸਾਂਗ ਤਮਾਚੇ ਹਤੇ। ਵਾਹਿਗੁਰੂ ਜੀ ਕੀ ਕਹਿ ਫਤੇ ॥੪੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਸੈਦਖਾਨ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅੰਸੂ ॥ ੩ ॥

[1]ਅਨੰਦ ਨਾਲ ਦਰਸ਼ਨ ਕਰਕੇ। [2]ਪਸਰਿਆ ਹੋਯਾ। [3]ਭਾਵ ਜਿਵੇਂ ਕੋਠੇ ਵਿਚ (ਚਿਰ ਤੋਂ) ਦੁਕਿਆ ਹੋਇਆ ਹਨੇਰਾ ਪ੍ਰਕਾਸ਼ ਨੂੰ ਵੇਖਕੇ ਨਿਕਲ ਜਾਂਦਾ ਹੈ। [4]ਅਹੰਤਾ ਹੀ ਮੂਲ ਹੈ। [5]ਟੁਰਨਾ। [6]ਕਿੱਦੂ ਚਲਾ ਗਿਆ। [7]ਮਿਲੇ ਹੋਏ, ਲੱਥੇ ਹੋਏ। [8]ਹੌਲਾ ਪਾਕੇ ਹੱਲੇ ਕਰਦੇ ਹਨ। [9]ਤੁਰਕਾਂ ਦਾ ਨਾਸ਼ ਕਰਨ ਵਾਲੀ। [10]ਨਾਸ਼ ਕਰਕੇ। [11]ਕਦੇ ਟਿਕ ਜਾਣ। *ਪਾ:–ਤੀਰ ਬਰਛੀ ਹਲ।

੪. [ਰਮਜ਼ਾਨ ਮਾਰਿਆ। ਔਰੰਗਜ਼ੇਬ ਨੂੰ ਖਬਰ]

ਦੋਹਰਾ ॥ ਸੈਦਖਾਨ ਲਹਿ ਗਯਾਨ ਕੋ ਜਬ ਗਮਨਯੋ ਰਣ ਥਾਨ[1]। ਸਨਮੁਖ ਸ੍ਰੀ ਸਤਿਗੁਰੂ ਕੇ ਭਯੋ ਖਾਨ ਰਮਜ਼ਾਨ॥੧॥ ਚੌਪਈ ॥ ਫੇਰਿ ਤੁਰੈਗਮ ਤੀਰ ਚਲਾਵਹਿ। ਕਰਤਿ ਸ਼ੀਘ੍ਰਤਾ ਆਪ ਬਚਾਵਹਿ। ਇਤ ਉਤ ਫਿਰ ਕੇ ਸ਼ੁਕਤਿ ਜਾਤੇ। ਨਿਫਲ ਭਯੋ ਕੋ ਲਗਯੋ ਨ ਗਾਤੇ ॥ ੨ ॥ ਸ੍ਰੀ ਕਲਗੀਧਰ ਪਿਖਿ ਚਤੁਰਾਈ। ਇਤ ਉਤ ਬਿਚਰਤਿ ਹਯ ਚਪਲਾਈ। ਇਕ ਨਿਖੰਗ ਤੇ ਤੀਰ ਨਿਕਾਰਯੋ। ਜੇਹ ਬਿਧੈ[2] ਧਰਿ ਖਰ ਸੰਚਾਰਯੋ ॥ ੩ ॥ ਤਾਨ ਕਾਨ ਲੌ ਬਾਨ ਪ੍ਰਹਾਰਾ। ਤਤਛਿਨ ਤਰੈ ਤੁਰੈਗ ਤੇ ਡਾਰਾ। ਤਿਸ ਕੋ ਦੇਖਤਿ ਤੁਰਕ ਤਰਾਸੇ[3]। ਇਕ ਸਰ ਤੇ ਰਮਜ਼ਾਨ ਬਿਨਾਸ਼ੇ ॥ ੪ ॥ ਸਿੰਘਨਿ ਕੀ ਦਿਸ਼ਿ ਹੇਲਾ ਡਾਰਯੋ। ਭਜਯੋ ਖਾਲਸਾ ਧੀਰਜ ਹਾਰਯੋ। ਲਾਖਹੁ ਤੁਰਕ ਕਹਾਂ ਲਗ ਲਰੈਂ। ਗੁਰੂ ਆਸਰੇ ਬਿਨ ਕਯੋਂ ਥਿਰੈਂ ॥ ੫ ॥ ਭਾਜਤ ਆਨੰਦ ਪੁਰਿ ਲਗ ਆਏ। ਲੂਟਨਿ ਲਗਯੋ ਵਸਤੁ ਸਮੁਦਾਏ। ਸ੍ਰੀ ਗੁਜਰੀ ਮਾਤਾ ਧਨ ਜਹਾਂ। ਲੂਟ ਲੀਨ ਕੁਛ ਪਹੁੰਚੇ ਤਹਾਂ ॥੬॥ ਮੁਗ਼ਲ ਪਠਾਨ ਲੂਟ ਤੋ ਕਰੈਂ। ਤਉ ਗੁਰੂ ਤੇ ਉਰ ਬਹੁ ਡਰੈਂ। ਲੇ ਲੇ ਵਸਤੁ ਖੁਸ਼ੀ ਹੁਇ ਜ਼ਾਹਰ ਨਹੀਂ ਜਨਾਇ ਤ੍ਰਾਸ ਕੋ ਬਾਹਿਰ ॥ ੭ ॥ ਕੁਛਕ ਲੂਟ ਕਰਿ ਤੁਰਨ ਮੁਰੇ। ਜੀਤ ਪਾਇ ਕਰਿ ਨਿਕਟ ਨ ਥਿਰੇ। ਡਰਤਿ ਦੂਰ ਹੁਇ ਡੇਰਾ ਘਾਲਾ। ਕੁਛ ਅਰਾਮ ਕਰਿ ਨਿਸ ਪਨ ਚਾਲਾ ॥੮॥ ਅਧਿਕ ਸ਼ੀਘ੍ਰਤਾ ਮਗ ਚਲਿ ਆਏ। ਪੁਰਿ ਸਿਰਸੰਦ ਠਹਿਰੇ ਦਿਢ ਥਾਏ ॥ ਕਿਤ ਕਿਤ ਕੋ ਭਾਜਤਿ ਸਿਖ ਗਏ। ਰਣ ਪਾਛੈ ਸਤਿਗੁਰ ਢਿਗ ਆਏ॥ ੯ ॥ ਪਸ਼ਚਾਤਾਪ ਕਰਤਿ ਮੁਰਝਾਏ। ਹਾਥ ਜੋਰਿ ਕਰਿ ਬਾਕ ਸੁਨਾਏ। 'ਪ੍ਰਭੁ ਜੀ! ਪ੍ਰਥਮ ਜੀਤ ਕਰਿਵਾਈ।ਪਾਤਸ਼ਾਹੁ! ਪੁਨ ਦਏ ਹਰਾਈ ॥ ੧੦ ॥ ਅਬਿ ਭੀ ਬਚਨ ਆਪ ਕੋ ਹੋਇ। ਮਿਲਹਿੰ ਪਹੁੰਚਿ ਜਿਸ ਥਲ ਰਿਪੁ ਹੋਇ। ਪਲਟਾ ਲੇਹਿੰ ਲੂਟ ਜਿਨ ਕਰੀ। ਮਾਰਹਿੰ ਲਰਹਿੰ ਪਾਇ ਫਲ ਅਰੀ' ॥ ੧੧ ॥ ਸਕਲ ਖਾਲਸਾ ਜਬਿ ਚਲਿ ਆਯੋ। ਸ੍ਰੀ ਮੁਖ ਤੇ ਕਹਿ ਬਾਕ ਸੁਨਾਯੋ। 'ਸਿੱਖਹੁ ਸੁਨਹੁ ਸੁਛੰਦ ਨ ਹਮ ਹੈਂ।ਜਿਮ ਅਧੀਨ ਹਮਰੇ ਸਭਿ ਤੁਮ ਹੈਂ ॥੧੨॥ ਤਿਮ ਹਮ ਬਸਿ ਪਰ ਬ੍ਰਹਮ[4] ਚਲੈਤੋ। ਈਸ਼ੁਰ ਕੀ ਆਇਸੁ ਬਰਤੈਤੋ। ਜਿਸ ਕੀ ਆਗ੍ਯਾ ਮਹਿੰ ਸਭਿ ਰਹੈਂ। ਰਦੇ ਨਿਰੰਤਰ ਡਰ ਕੋ ਲਹੈਂ ॥ ੧੩ ॥ ਜਿਸ ਜਿਸ ਕੀ ਜਸ[5] ਕਰੀ

[1]ਰਣ ਥਾਨ(ਵਿੱਚੋਂ) ਚਲਾ ਗਿਆ।[2]ਵਿੱਚਲੇ ਵਿੰਨ੍ਹੇ।[3]ਡਰ ਗਏ।[4]ਪਾਰ ਬ੍ਰਹਮ ਦੇ ਅਧੀਨ।[5]ਜੈਸੀ।

ਮ੍ਰਿਯਾਦਾ। ਰਚਨਾ ਜਗ ਕੀ ਤੇ ਜੌ ਆਦਾ। ਤਿਸ ਤੇ ਬਾਹਰ ਨਹਿੰ, ਨਿਜ ਰੋਕੈਂ[1]। ਇਮ ਕਹਿ ਸਤਿਗੁਰ ਪਠਨੋ ਸ਼ਲੋਕੈ ॥੧੪॥

ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ । ਭੈ ਵਿਚਿ ਆਡਾਣੇ ਆਕਾਸ । ਭੈ ਵਿਚਿ ਜੋਧ ਮਹਾ ਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥

ਚੌਪਈ ॥ ਇਹ ਸ਼ਲੋਕ ਸਭਿ ਪਠਨੋ ਸੁਨਾਯੋ। ਤਉ ਪੰਥ ਕੋ ਮਨ ਮੁਰਝਾਯੋ। –ਬਿਜੈ ਲਈ ਗਨ ਤੁਰਕ ਸਿਧਾਰੇ। ਗੁਰੂ ਅਲੰਬ ਸਿੰਘ ਗਨ ਹਾਰੇ–॥੧੫॥ ਇਮ ਲਖਿ ਗੁਰ ਸੋਂ ਬਹੁਰ ਬਖਾਨੇ।[2]ਮੁਗਲ ਪਠਾਨ ਦਿਲੀ ਲਗਿ ਹਾਨੇ[2]। ਸੁਨਿ ਸ਼ੁਭ ਮੁਖ ਤੇ ਹਰਖਤਿ ਭਏ। ਏਕ ਜਾਮਨੀ ਮਹਿੰ ਚਿਤ ਲਏ। ੧੬ ॥ ਭਈ ਪ੍ਰਾਤਿ ਬਜਵਾਇ ਨਗਾਰਾ। ਚਢਨੋ ਬਹੁਰ ਸਿੰਘਨਿ ਦਲ ਸਾਰਾ। ਕਰਤਿ ਸ਼ੀਘ੍ਰਤਾ ਮਿਲੇ ਸੁ ਧਾਈ। ਜਾਂਹਿ ਰਿਪੁਨਿ ਦਲ ਮਗ ਚਲਿ ਜਾਈ॥ ੧੭ ॥ ਪਰੇ ਧਾੜਵੀ ਸਮ ਹੁਇ ਤਬੈ। ਮਿਲਨੋ ਸ਼ੱਤ੍ਰੁ ਮਾਰਨ ਕਿਯ ਸਬੈ। ਰੁੰਡ ਮੁੰਡ ਕਰਿ ਦੀਨਿ ਘਨੇਰੇ। ਪਲਟਾ ਲੀਨ ਕੀਨ ਜਿਨ ਨੇਰੇ ॥੧੮॥ ਲੂਟ ਕੂਟ ਕਰਿ ਲੀਨ ਬਿਹੀਰ। ਰੌਰਾ ਪਰਨੋ ਚਲੇ ਭਯ ਭੀਰ। ਬਿਸਮਤਿ ਭਏ ਨ ਜਾਨੇ ਜਾਈ।–ਕਿਤ ਤੇ ਮਿਲੇ ਬੀਰ ਸਮੁਦਾਈ –॥੧੯॥ਆਪ ਆਪ ਕੋ ਪੰਥ ਪਧਾਰੇ। ਮਿਲੇ ਤੁਰਕ ਸੋ ਸਿੰਘਨਿ ਮਾਰੇ। ਮਹਾਂ ਤ੍ਰਾਸ ਬੀਤਨੋ ਮਗ ਜਾਤੇ। ਔਚਕ ਪਰੇ ਬ੍ਰਿੰਦ ਰਿਪੁ ਘਾਤੇ ॥ ੨੦ ॥ ਨਹੀਂ ਸੰਭਾਲ ਪਰਸਪਰ ਹੋਈ। ਦੇਖਿ ਦੇਖਿ ਭਾਜੇ ਸਭਿ ਕੋਈ। ਲਾਖਹੁ ਲਸ਼ਕਰ ਬਿਚਲਨੋ ਭਾਜਾ। ਪੀਛੇ ਰਹਨੋ ਸੁ ਲੁਟਨੋ ਸਮਾਜਾ ॥ ੨੧ ॥ ਢਤੇ ਲੀਨਿ ਅਰੁ ਲੂਟ ਘਨੇਰੀ। ਪਲਟਾ ਲੀਨ ਹਟੇ ਤਿਸ ਬੇਰੀ। ਪੰਥ ਬਚਾਇ ਅਨੰਦਪੁਰਿ ਆਏ। ਸ਼੍ਰੀ ਗੁਰ ਜੀ ਕੀ ਫ਼ਤੇ ਬੁਲਾਏ* ॥੨੨॥ ਮੁਦਿਤ ਹੋਇ ਦਰਸ਼ਨ ਸਭਿ ਕਰਨੋ।

[1]ਜਗਤ ਦੀ ਰਚਨਾ ਦੇ ਆਦਿ ਤੋਂ ਜਿਸ ਜਿਸ ਦੀ ਮ੍ਰਯਾਦਾ ਜੈਸੀ ਰਖੀ ਹੈ ਉਸ ਤੋਂ ਕੋਈ ਬਾਹਰ ਨਹੀਂ ਹੈ, (ਸਭ ਬਾਹਰ ਹੋਣੋਂ) ਆਪ ਨੂੰ ਰੋਕਦੇ ਹਨ। (ਅ) ਨਿਜ ਰੋਕੈਂ=ਤਿਵੇਂ ਅਸੀਂ ਭੀ ਆਪ[ਨੂੰ ਬਾਹਰ ਹੋਣੋ ਰੋਕਦੇ ਹਾਂ। [2]ਰਾਹ ਵਿਚ (ਅਪਣੇ ਆਪ ਨੂੰ) ਬਚਾਕੇ।

*ਖਾਲਸੇ ਨੇ ਸਲੇਮਾਬਾਦ ਕੋਲ ਇਹ ਧਾਵਾ ਕਰਕੇ ਆਪਣੀ ਲੁੱਟ ਮੋੜੀ ਸੀ। ਹਾਰ ਖਾਧੀ ਵਾਲੇ ਭਜ ਜਾਣਾ ਤੇ ਮੁੜ ਸ਼ੱਤ੍ਰੂ ਦਲ ਤੇ ਪੈਕੇ ਬਿਜੈ ਪਾਉਣਾ ਇਹ ਸਿੱਖ ਦਲਾਂ ਦਾ ਖਾਸ ਕਰਤੱਬ ਰਿਹਾ ਹੈ।

ਸ਼ੱਤ੍ਰੁ ਹਨਤਿ ਪ੍ਰਸੰਨ ਉਚਰਜੋ। ਸ਼੍ਰੀ ਮੁਖ ਤੇ ਮੁਸਕਾਇ ਬਖਾਨਾ।'ਸਿੰਘਨਿ ਕਾਜੋ, ਹਤਨ ਤੁਰਕਾਨਾ ॥ ੨੩ ॥ ਪੰਥ ਖਾਲਸਾ ਜਸੋਂ ਅਧਿਕੈ ਹੈ। ਤਸੋਂ ਤਸੋਂ ਤੁਰਕ ਨਾਸ਼ ਕੋ ਪੈਹੈਂ। ਲੇਹਿ ਬੈਰ ਕੋ ਬਦਲਾ ਐਸੇ। ਰਹੈ ਨਗਾਰ-ਬੰਦ ਨਹਿ ਜੈਸੇ'॥੨੪॥ਹੁਇ ਪ੍ਰਸੰਨ ਸਿੰਘਨਿ ਬਰ ਦੀਨੋ।'ਰਾਜ ਤੇਜ ਹੁਇ ਪ੍ਰਾਪਤਿ ਪੀਨੋ'। ਇਤ ਪ੍ਰਸੰਗ ਗੁਰ ਢਿਗ ਇਮ ਭਯੋ। ਕਿਤਿਕ ਲੁਟਾਇ ਲੁਟਿ ਪੁਨ ਲਯੋ ॥ ੨੫ ॥ ਉਤ ਗਤਿ ਤੁਰਕਾਨੇ ਕੀ ਸੁਨੀਅਹਿ। ਭਾਜੇ ਹੁਇ ਬਿਹਾਲ ਭਟ ਹਨੀਅਹਿ। ਸ਼ਾਹੁ ਨੁਰੰਗੇ ਨਿਕਟਿ ਪੁਕਾਰੇ। 'ਗੁਰ ਕੇ ਦਲ ਸਿੰਘਨਿ ਹਮ ਮਾਰੇ ॥੨੬ ॥ ਜੋ ਉਮਰਾਵ ਗਯੋ ਬਨ ਬੀਰ। ਦੇਖਤਿ ਗੁਰ ਕੋ ਭਯੋ ਫਕੀਰ। ਜਾਨਜੋਂ ਗਯੋ ਨ ਕਿਤ ਕੋ ਗਯੋ। ਸਭਿ ਲਸ਼ਕਰ ਮਹਿ ਅਚਰਜ ਭਯੋ ॥ ੨੭ ॥ ਬਡੋ ਬਹਾਦਰ ਜੋ ਰਮਜ਼ਾਨ। ਮਾਰਿ ਦੀਨ ਤਜਿ ਕੈ ਇਕ ਥਾਨ। ਅਲਪ ਚਮੂੰ ਕੁਛ ਗੁਰ ਕੈ ਸੰਗ। ਹਤੇ ਹਜ਼ਾਰਹੁ ਕਰਿ ਕਰਿ ਜੰਗ ॥ ੨੮ ॥ ਆਵਤਿ ਲੂਟ ਲੀਨ ਧਨ ਸਾਰਾ। ਮਗ ਮਹਿੰ ਲਸ਼ਕਰ ਮਿਲਿ ਕਰਿ ਮਾਰਾ'। ਸੁਨਤਿ ਨੁਰੰਗਾ ਬਹੁ ਪਛੁਤਾਯੋ। ਪਤਿਸ਼ਾ-ਹਿਤ ਮੈਂ ਰੌਰ ਮਚਾਯੋ ॥੨੯॥ ਕਰਾਮਾਤ ਕੋ ਸੁਨਿ ਸੁਨਿ ਜਰੇ। ਰੁਰ ਬਡਿ-ਆਈ ਕੋ ਨਹਿ ਜਰੇ। ਸਿਰ ਕੋ ਧੁਨਿ ਧੁਨਿ ਮਨ ਦੁਖ ਪਾਵੈ। ਕਹਾਂ ਕਰੈ ਕੁਛ ਬਸ ਨ ਬਸਾਵੈ॥੩੦॥–ਇਨ ਕੋ ਪਿਤਾ ਸੰਗ ਮੈਂ ਅਰਜੋ। ਦਿੱਲੀ ਪੁਰਿ ਤੇ ਬਾਹਿਰ ਕਰਜੋ'।ਅਬਿ ਇਹ ਸਭਿ ਬਿਧਿ ਜੋਰ ਜਨਾਵੈਗਹਿ ਬਿਨਾਂ ਇਨ ਕਜੋਂ ਬਨਿ ਆਵੈ–॥੩੧॥ ਇੱਤਯਾਦਿਕ ਬਿਚਾਰ ਬਹੁ ਬਾਤੀ। ਨੀਠ ਨੀਠ ਕਰਿ ਬਿਤਈ ਰਾਤੀ। *ਪ੍ਰਾਤਿ ਸਮੈਂ ਨਿਜ ਸਭਾ ਲਗਾਈ। ਮੰਤ੍ਰੀ ਸਜਾਨੇ ਲੀਨ ਬੁਲਾਈ ॥ ੩੨॥ ਕਾਜੀ ਬ੍ਰਿੰਦ ਮੌਲਵੀ ਆਏ। ਦੀਨ ਸ਼ਰਾ ਕੇ ਹਠੀ ਸੁਨਾਏ[2]। ਜਬਿ ਸਭਿ ਬੈਠੇ ਹੁਕਮ ਉਚਾਰਾ। 'ਜੇ ਭਰੀਲ ਆਏ ਰਣਹਾਰਾ ॥੩੩॥ ਕਰਹੁ ਹਕਾਰਨਿ ਕਹੈਂ ਪ੍ਰਸੰਗ। ਕੈਸਾ ਪਿਖਜੋ ਗੁਰੂ ਵਿਚ ਜੰਗ'। ਆਨਿ ਖਰੇ ਜਬਿ ਭਏਅਗਾਰੀ।ਹਿਤ ਬੂਝਨ ਕੇ ਸ਼ਾਹ ਉਚਾਰੀ॥੩੪॥'ਹਿੰਦੂ-ਗਰਦੀ ਕਹਾਂ ਮਚਾਈ[3] ? ਚਮੂੰ ਕਿਤਿਕ ਨਿਜ ਸੰਗ ਮਿਲਾਈ ? ਕੈਸਾ ਪਿਖਜੋ ਬਹਾਦਰ ਬੀਰ ? ਫੈਸਲ ਬੰਦਾ ਮੁਰਸ਼ਿਦ ਪੀਰ[4]' ॥ ੩੫ ॥ ਸੁਨਤਿ

[1]ਨੁਰੰਗਾ ਕਹਿੰਦਾ ਹੈ ਕਿ (ਮੈਨੂੰ) ਬਾਹਰ ਕੀਤਾ (ਤਦ ਦਾ ਨੁਰੰਗਾ ਦੱਖਣ ਵਿਚ ਹੈਸੀ)। [2]ਨੂੰ ਕੋ ਆਏ। [3]ਹਿੰਦੂ ਨੇ ਕੀ ਰੌਲਾ ਰੱਪਾ ਪਾਇਆ ਹੈ। [4]ਕੈਸਾ (ਫੈਸਲਬੰਦ=) ਨਿਆਂਕਾਰੀ ਹੈ, ਕੈਸਾ ਪੀਰ ਤੇ ਮੁਰਸ਼ਿਦ ਹੈ ? (ਅ) ਪੀਰ ਤੇ ਮਰਸ਼ਿਦ ਤੋਂ ਫੈਸਲੇ ਕਰਨ ਵਾਲਾ ਭਾਵ ਹਾਕਮ ਕਿਵੇਂ ਹੋ ਗਿਆ ਹੈ। *ਇਹ ਸੋ ਸਾਖੀ ਦੀ ੨੮ਵੀਂ ਸਾਖੀ ਹੈ।

ਅਹਿਦੀਏ ਕਰਨੋ ਉਚਾਰ। 'ਇਕ ਤੇ ਲਾਖ, ਖਰਚ ਬਿਸੀਆਰ*। ਸਭਿ ਬਿਧਿ ਜਾਨਹੁ ਔਨ ਹੁਸ਼ੀਆਰ। ਸੁੰਦਰ, ਉਮਰ ਸੁ ਬਰਖੁਰਦਾਰ†' ॥੩੬॥ ਬੋਲਨੋ ਸੁਨਤਿ ਸ਼ਾਹ ਮਨ ਬਾਂਦਮ[1]। 'ਮੁਰਦਮ ਆਖਰੀ ਬਹਿ ਨਿਸ਼ਾਦਮ[2]। ਬਡ ਸਰਦਾਰ ਸੁ ਜ਼ਿੰਦਾ ਪੀਰ[3]। ਖਾਵੰਦ ਖਲਕ ਬੰਦਿਬੇ ਪੀਰ[4] ॥੩੭॥ ਹਿੰਦੂ ਤਰੀਫ ਖੈਰ ਖਵਾਇ[5]। ਖਾਰਜ ਕਰਦਮ ਮਜਬ ਹਵਾਇ[6]'। ਇਮ ਕਹਿ

[1]ਦਿਕ ਤੋਂ ਨੱਖ (ਬਣਾ ਦਿਤਾ ਸੂ ਦਿਨਸਾਨ ਨੂੰ ਤੇ) ਖਰਚ ਬਹੁਤ (ਕਰਦਾ ਹੈ)।(ਅ)ਦਿਕ ਦੀ ਥਾਂ ਲੱਖ ਖਰਚਦਾ ਹੈ ਐਸਾ ਬਿਸੀਆਰ ਖਰਚ ਹੈ ਭਾਵ ਸਖੀ ਹੈ। [2]ਜਵਾਨੀ ਦੀ ਉਮਰ ਹੈ। [3]ਖੋਟੇ ਮਨ ਵਾਲਾ [ਪੰ:,ਵਿਚ ਬਾਦ ਖੋਟੇ ਸਿੱਕੇ ਨੂੰ ਕਹਿੰਦੇ ਹਨ।ਫਾ:, ਆਕੜ]। [4]ਆਖਰ ਤੁਸੀਂ ਮੁਰਦੇ ਹੋ ਤੇ ਨਾਸ਼ਾਦ ਹੋ (ਬਦਕਿਸਮਤ)ਹੋ ਬਹਿ ਜਾਓ [ਨਾਸ਼ਾਦ=ਨਾ ਖੁਸ਼]। (ਅ) ਆਖਰ ਮੈਂ ਮਰਦਮ= ਮੁਸਲਮਾਨਾਂ ਨੂੰ ਫਿਰ ਚੱਦਿਆਂ ਤੇ ਬਿਠਾ ਦਿਆਂਗਾ। [ਮਰਦਮ=ਮਰਦਾਂ ਨੂੰ,ਆਖਰੀ=ਅੰਤ ਨੂੰ। ਬਹਿ=ਬੈਠਣ ਦੀ ਥਾਂ, ਹੁੱਦਾ। ਨਿਸ਼ਾਦਮ=ਬਿਠਾ ਦਿਆਂਗਾ]। [5](ਮੈਂ) ਬੜਾ ਸਰਦਾਰ ਤੇ ਜ਼ਿੰਦਾ ਪੀਰ ਹਾਂ। [6]ਖਲਕਤ ਦਾ ਖਾਵੰਦ ਤੇ ਪੀਰਾਂ ਤੋਂ ਵੰਦਨ ਯੋਗ ਹਾਂ। [7]ਹਿੰਦੂ ਦੀ ਤਾਰੀਫ ਤੇ ਖੈਰ ਖਵਾਹੀ ਕੀਤੀ ? (ਮੇਰੇ ਸਾਹਮਣੇ)। [8](ਮੈਂ ਤੁਹਾਨੂੰ) ਮਜ਼ਹਬ ਦੇ ਦਾਇਰੇ ਤੋਂ ਖਾਰਜ ਕੀਤਾ।

*ਪਾ:—ਬਿਖਦਾਰ। ਉਪਰਲਾ ਪਾਠ ਪ੍ਰਾਤਨ ਨੁਸਖੇ ਦਾ ਹੈ, ਸੋ ਸਾਖੀ ਤੇ ਹੋਰਨੀਂ ਥਾਈਂ ਪਾਠ ਹੈ 'ਇਕ ਤੇ ਲਾਖ ਖਰਚ ਬਿਖਦਾਰ।' ਜਿਸ ਦਾ ਅਰਥ ਸੰਪ੍ਰਦਾਈ ਇਹ ਹੈ:—ਇਹ ਬਿਖਦਾਰ (ਬਿਖਧਰ=ਤੀਰ) ਨਾਲ ਲੱਖਾਂ ਨੂੰ ਖਰਚ (ਨਾਸ਼) ਕਰ ਦੇਂਦਾ ਹੈ।

†ਸੋ ਸਾਖੀ ਦਾ ਪਾਠ ਹੈ:—'ਉਮਰ ਬਰਖੁਰਦਾਰ ਸਿਰਦਾਰ' ਇਸ ਦਾ ਭਾਵ ਹੈ ਕਿ ਉਮਰ ਨੌਜਵਾਨੀ ਦੀ ਹੈ, ਤੇ (ਜਥਾ ਸਰਦਾਰੀ ਹੈ।

‡ਕਵਿ ਜੀ ਦੇ ਪਾਠ ਤੇ ਸੋ ਸਾਖੀ ਦੇ ਪਾਠ ਦਾ ਫਰਕ ਹੈ, 'ਬਡ ਸਰਦਾਰ ਸੁ ਜ਼ਿੰਦਾ ਪੀਰ, ਖਾਵੰਦ ਖਲਕ ਬੰਦਬੇ ਪੀਰ' ਇਹ ਪਾਠ ਸੋ ਸਾਖੀ ਨੇ ਮੂੰਹ ਵਿਚ ਰਖਿਆ ਹੈ। ਯਥਾ:—(ਪਾਤਸ਼ਾਹ ਨੇ) ਪੁਛਿਆ:—ਹਿੰਦੂ ਨੇ ਕਿਆ ਗਰਦੀ ਮਚਾਈ,ਕਿਤਨੀ ਕੁ ਵੇਰ,ਕੇਸਾ ਬਹਾਦਰ, ਕਿਆਸੀ ਤਰੀਫ, ਫੈਸਲ ਵੰਦਹ, ਪੀਰ ਮੁਰਸ਼ਿਦ ?

ਤਾਂ ਅਹਦੀਏ ਵੱਲੋਂ—ਦਿਕ ਤੇ ਲਾਖ ਖਰਚੇ ਬਿਖੀਦਾਰ। ਔਨ ਹੁਸ਼ੀਆਰ, ਉਮਰ ਬਰ-ਖੁਰਦਾਰ, ਸਿਰਦਾਰ, ਜ਼ਿੰਦਾ ਪੀਰ, ਖਲਿਕ ਖਾਵੰਦ, ਵੰਦਾ ਬੇਪੀਰ (=ਦੂਜ ਪਾਠ:—ਵੰਦਬੇ ਪੀਰ=ਮੱਥਾ ਟੇਕਣ ਯੋਗ ਗੁਰੂ)। ਬੋਲਿਆ ਤੁਰਕ:—ਮੁਰਦ ਮੁਆਖਰੀ ਬਹਿ ਨਿਸ਼ਾਦਮ, ਹਿੰਦੂ ਤਰੀਫ ਖੈਰ ਖਵਾਇ ? 'ਮਜ਼ਬ ਹਵਾਇ ਖਾਰਜ ਕਰਦਮ।' ਇਸ ਤੋਂ ਸਾਫ ਹੈ ਕਿ ਅਹਿਦੀਏ ਨੇ ਗੁਰੂ ਜੀ ਦੀ ਤਾਰੀਫ ਕੀਤੀ, ਪਾਤਸ਼ਾਹ ਨੇ ਨਾ ਸਹਿ ਸਕਣ ਕਰਕੇ ਝਿੜਕ ਦਿਤੀ ਹੈ ਕਿ 'ਤੁਸੀਂ ਆਖਰ ਮੁਰਦੇ ਹੋ, ਨਾਸ਼ਾਦ ਹੋ (ਬਦਕਿਸਮਤ ਹੋ) ਬਹਿ ਜਾਓ, ਹਿੰਦੂ ਦੀ ਤਾਰੀਫ ਤੇ ਖੈਰ ਖਵਾਹੀ ਕੀਤੀ ਨੇ ਮੈਂ ਤੁਹਾਨੂੰ ਮਜ਼ਹਬ (ਇਸਲਾਮ ਦੇ) ਦਾਇਰੇ ਤੋਂ ਖਾਰਜ ਕੀਤਾ'। ਅਭਾਵ ਇਸ ਤੁਕ ਦਾ ਇਹ ਭਾਵ ਹੈ ਕਿ ਮੈਂ ਫੇਰ ਮੁਸਲਮਾਨਾਂ ਨੂੰ ਕਾਇਮ ਕਰਾਂਗਾ ਤੇ ਹਿੰਦੂ ਦੀ ਤਾਰੀਫ ਕਰਨ ਵਾਲੇ ਤੇ ਉਸ ਦੇ ਖੈਰ ਖਵਾਹਾਂ ਨੂੰ ਖਾਰਜ ਕਰ ਦਿਆਂਗਾ। ਸੂਚਨਾ—ਫਾਰਸੀ ਲਿਖਤ ਸ਼ੁਧ ਨਹੀਂ ਰਹੀ ਹੋਈ।

ਕੈ ਸੁਲਗਤਿ ਜਿਸ ਛਾਤੀ। ਬੋਲ੍ਯੋ ਬਹੁਰ ਸਭਾ ਮਹਿ ਬਾਤੀ ॥ ੩੯ ॥ "ਕਰੀਏ ਕਹਾਂ ਬਰੋਬਰ ਨਹੀਂ।ਮਜਬ ਮਬੂਬ ਨਹੀਂ ਮੈਂ ਲਹੀ"। ਸੁਨਿ ਸਭਿ ਸ਼ਜ਼ਾਨੈ ਬਾਕ ਬਖਾਨੈਂ। 'ਜੋਤੀ ਮਤਿ ਜੋਤਿਕ ਚਿਤ ਜਾਨੈਂ' ॥ ੩੯ ॥ ਪੀਛੇ ਕਾਜ਼ੀ ਬਾਕ ਉਚਾਰਾ। 'ਜਉ ਸਭਿ ਬਿਧਿ ਕਰ ਸੋ ਹੁਸ਼ੀਆਰਾ'। ਕਰੋ ਮੁਹੱਬਤਿ ਸਾਥ ਬੁਲਾਵਨ। ਦੇਖਹੁ ਰੂਪ ਸੁਨਹੁ ਬਚ ਭਾਵਨ"॥੪੦॥ਪਰਖ ਲੇਹੁ ਜੋਤਿਕ ਸੋ ਹੋਇ। ਜਿਹ ਤਰੀਫ ਕਰਤਾ ਸਭਿ ਕੋਇ'। ਸੁਨਤਿ ਸਭਾ ਸਦ ਅਰੁ ਪਤਿਸ਼ਾਹੂ। ਬੁਧਿ ਕਾਜ਼ੀ ਕੀ ਕਰਤਿ ਸਰਾਹੂ ॥ ੪੧ ॥ 'ਆਛੀ ਕਹੀ, ਬਨਹਿ ਇਸ ਰੀਤਿ। ਕਰਹਿੰ ਬੁਲਾਵਨ ਜਿਮ ਹੁਇ ਮੀਤ। ਸੁਮਤਿ ਖੂਬ ਕਾਜ਼ੀ ਇਹੁ ਭਾਖੀ। ਲਿਖਹੁ ਪ੍ਰਵਾਨੇ' ਆਇਸੁ ਆਖੀ ॥੪੨॥ 'ਪਤਿਸ਼ਾਹੀ ਇਕ ਹੀ ਕੀ ਹੋਇ। ਉਰ ਅੰਤਰ ਨੀਕੇ ਲਿਹੁ ਜੋਇ। ਪਰਵਾਨਾ ਹੋਰਤਿ ਹੀ ਆਵਹੁ। ਹਮ ਤੁਮ ਮਜਬ ਏਕ ਲਖਿ ਪਾਵਹੁ[a] ॥ ੪੩ ॥ ਨਾਂਹਿ ਤ ਮੈਂ ਪਹੁੰਚਹੁੰਗਾ ਤਹਾਂ। ਕਰਿ ਬਹਾਦਰੀ ਬੈਠਨੋ ਜਹਾਂ। ਅਜ਼ਮਤ ਜਿਤਿਕ ਫਕੀਰੀ ਕੇਰ। ਬਿਚ ਜਹਾਨ ਤੇ ਜੈਹੈਂ[b] ਫੇਰ ॥ ੪੪ ॥ ਪੀਰ ਫਕੀਰ ਬਡੇ ਲਘੁ ਅਹੈਂ। ਪਤਿਸ਼ਾਹੀ ਘਰ ਮਹਿ ਜਿਮ ਰਹੈਂ। ਤੈਸੇ ਤੁਮ ਭੀ ਰਹਿਬੋ ਕਰੀਅਹਿ। ਨਹਿ ਬਿਰੋਧ ਕਿਮ ਉਰ ਮਹਿੰ ਧਰੀਅਹਿ' ॥ ੪੫ ॥ ਬਡ ਹੈਂਕਾਰ ਹਕੀਕਤ ਔਰ[c]। ਜਿਮ ਪਤਿਸ਼ਾਹੀ ਕੋ ਹੁਇ ਤੌਰ। ਪਰਵਾਨੇ ਮਹਿੰ ਬਹੁ ਲਿਖਵਾਈ। 'ਬਖਸ਼ਿਸ਼ ਹਮ ਦਰਗਾਹਿ ਤੇ ਪਾਈ ॥ ੪੬ ॥ [d]'ਪਤਿਸ਼ਾਹਤਿ ਕੀ ਕਿਧ ਬਖਸ਼ੀਸ਼। ਪਰਵਦਗਾਰ ਕਲਾ ਜਗਦੀਸ਼'। ਦੇ ਪਰਵਾਨਾ ਪਠੇ ਵਕੀਲ। ਕਰਿ ਤਗੀਦ 'ਜਾਵਹੁ ਬਿਨ ਢੀਲ' ॥ ੪੭ ॥ ਸ਼੍ਰੀ ਕਲਗ਼ੀਧਰ ਕੋ ਢਿਗ ਆਏ। ਸਭਾ ਲਗਾਇ ਹਜ਼ੂਰ ਬੁਲਾਏ। ਸਭਿ ਅਹਿਵਾਲ ਸੁਨਨੋ ਜਬਿ ਕਾਨ। ਉੱਤਰ ਲਿਖਵਾਯਹੁ ਤਬਿ ਜਾਨ ॥ ੪੮ ॥ 'ਜਿਸ ਤੇ ਬਖਸ਼ਿਸ਼ ਪ੍ਰਾਪਤਿ ਤੋਹੀ।ਤਿਸੀ ਪੁਰਖ ਨੇ ਭੇਜਨੋ ਮੋਹੀ। ਨਮਾਉਂ ਕਰਨ ਕੋ ਹੇਤ ਪਠਾਯੋ[e]। ਬਿਸਰ ਗਯੋ ਤੈਂ ਦੇਭ ਕਮਾਯੋ ॥੪੯ ॥ ਯਾਂਤੇ ਕਿਮ ਤੁਝ

---

[a]ਹੁਣ ਕੀ ਕਰੀਏ ਨਾਂ ਤਾਂ ਉਹ ਮੇਰੇ ਬਾਬਰਦਾ ਹੈ ਨਾਂ (ਮੇਰੇ) ਮਜ਼ਹਬ ਦਾ ਪਜਾਰਾ ਮੈਂ ਉਸ ਨੂੰ ਵੇਖਦਾ ਹਾਂ। [b]ਤੇ ਸਭਿ ਤਰ੍ਹਾਂ ਉਹ ਹੁਸ਼ਿਆਰ ਹੈ। [c]ਪ੍ਰੇਮ ਦੇ। [d]ਭਾਵ ਦੋਵੇਂ ਮਵਾਹਿਦ ਹਾਂ, ਇਕ ਰੱਬ ਨੂੰ ਮੰਨਣ ਵਾਲੇ, ਦੂਜੇ ਦੂਤ ਪਾਸਤ ਨਹੀਂ ਹਾਂ। ਮੈ ਸਾਖ ਦਾ ਪਾਠ ਹੈ:—ਹਮ ਤੁਮ ਮਜਹਬ ਏਕ ਹੈ। [e]ਚਲੀ ਜਾਵੇਗੀ। [f]ਵਡੇ ਹੈਂਕਾਰ ਨਾਲ਼ ਦੇਰ ਭੀ ਹਾਲ (ਲਿਖਿਆ)। [g]ਬਖਸ਼ੀਸ਼ ਕੀਤੀ ਹੈ ਜਗਦੀਸ਼ ਪਹਵਰਦਗਾਰ ਦੀ ਕਲਾ ਨੇ। [h](ਤੁਹੰ) ਇਨਸਾਫ ਕਰਨ ਲਈ ਭੇਜਿਆ ਸੀ।

ਸੈਗ ਬਨਿ ਆਵੈ। ਜੌ ਹਿੰਦੁਨਿ ਸੈਗ ਬਾਦ ਉਠਾਵੈ। ਖਲਕਤ ਨਹਿ ਖ਼ੁਦਾਇ ਕੀ ਜਾਨੀ। ਚਾਹਤਿ ਕਰੀ ਧਰਮ ਕੀ ਹਾਨੀ' ॥੫੦॥ ਰੁਖ਼ਸਦ ਤਬਿ ਵਕੀਲ ਕੋ ਕੀਨ। ਖਿਲਤ ਦਰਬ ਜੁਤਿ ਤਿਨ ਕੋ ਦੀਨ*। ਗਏ ਜਾਇ ਅਵਰੰਗ ਸੁਨਾਯੋ। ਨਹਿਂ ਆਵਤਿ ਲਖਿ ਅਧਿਕ ਰਿਸਾਯੋ ॥੫੧॥ ਇਤੈ ਪ੍ਰਸੰਗ ਨੁਰੰਗੇ ਕੇਰਾ। ਸੁਨਹੁ ਗਿਰੇਸ਼ੁਨਿ ਜਥਾ ਬ੍ਰਿਖੇਰਾ। ਲੂਟਿ ਕੂਟਿ ਕਰਿ ਸਦਾ ਲਰਾਈ। ਕਰਤਿ ਸਿੰਘ ਬਿਚਰਤਿ ਸਮੁਦਾਈ ॥੫੨॥ ਇਸ ਰਣ ਕੋ ਸੁਨਿ ਦੇਸ਼ ਬਿਦੇਸ਼। ਮਿਲਿ ਸਿਖ ਸੈਗਤਿ ਆਇ ਵਿਸ਼ੇਸ਼। ਦਿਨ ਪ੍ਰਤਿ ਆਇ ਹਜ਼ਾਰਹੁ ਭਏ। ਸ਼ਸਤ੍ਰ ਧਰਹਿ ਬਿਚਰਨਿ ਗਿਰ ਲਏ ।੫੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਅਵਰੰਗ' ਪ੍ਰਸੰਗ ਬਰਨਨੰ ਨਾਮ ਚਤਰਥੋ ਅੰਸੁ ॥ ੪ ॥ ੫. [ਪਹਾੜੀਆਂ ਦੀ ਨੰਦੌਰੇ ਅੱਗੇ ਫਰਿਆਦ]।

ਦੋਹਰਾ ॥ ਦੇਖਨੋ[1] ਬਡੋ ਕਸੂਤ ਕੋ ਗੁਰ ਕੀ ਜਬਰੀ ਬਾਤ। ਪੰਥ ਖਾਲਸਾ ਮਿਟਤਿ ਨਹਿ ਵਧਤਿ ਜਾਤਿ ਅਵਦਾਤ ॥੧॥ ਚੌਪਈ ॥ ਭੀਮ ਚੰਦ ਦੁਖ ਪਾਇ ਘਨੇਰਾ। ਗ੍ਰਾਮ ਉਜਾਰੇ, ਬਹੁ ਬਲ ਹੇਰਾ[2]। ਗੁਰੂ ਸੂਰਮਾ ਰਣ ਪ੍ਰਿਯ ਅਹੈ। ਸਦਾ ਜੰਗ ਚਿਤ ਚਾਹਤਿ ਰਹੈ ॥੨॥ ਭਯੋ ਬਿਬਸ ਕੁਛ ਜਤਨ ਨ ਜਾਨਨੋਂ। ਹੋਨਿ ਪੁਕਾਰੁ ਮਿਲ ਮਤਿ[3] ਠਾਨਨੋਂ। ਸਭਿ ਰਾਜਨ ਨੀਕੀ ਮਨ ਮਾਨੀ। ਲੈ ਕਰਿ ਧਨ ਗਨ ਤਯਾਰੀ ਠਾਨੀ ॥੩॥ ਦੋਹਰਾ ॥ ਭੀਮਚੰਦ ਕਹਿਲੂਰੀਆ ਲੀਨਿ ਪੈਂਡੂਰੀ ਨਾਲ। ਕਰੇ ਕੂਚ ਦਰ ਕੂਚ ਕੋ ਦਿੱਲੀ ਗਏ ਉਤਾਲ ॥੪॥ ਚੌਪਈ ॥ ਦੈ ਕਰਿ ਭੇਟ ਬਹੁਤ ਬਿਧਿ ਨਾਨਾ। ਗ੍ਰੀਵ ਨਿਵਾਇ ਸਲਾਮ ਬਖਾਨਾ।ਮਿਲ ਸੂਬੇ ਸੈਗ ਅਰਜ਼ ਗੁਜਾਰੀ।'ਇਕ ਹਜ਼ਰਤ ਹੈ! ਓਟ ਹਮਾਰੀ ॥੫॥ ਬਹੁ ਸੈਮਤਿ ਬੀਤੇ ਚਢਿ ਗਯੋ[4]। ਅਪਨੇ ਥਾਨ ਤੁਮੈ ਕਰਿ ਦਿਯੋ। ਯਾਂਤੇ ਹਮਰੇ ਹੋ ਰਖਵਾਰੇ। ਜ਼ੋਰ ਜ਼ੁਲਮ ਜੋ ਕਰਹਿ ਨਿਵਾਰੇ[5] ॥੬॥ ਆਗੇ ਤੁਮਹੁ ਹਿਮਾਯਤਿ ਕਰੀ। ਦਸ ਹਜ਼ਾਰ ਸੈਨਾ ਬਲਿ ਭਰੀ। ਪਠਿ ਉਪਰਾਲਾ ਕੌਨ ਹਮਾਰਾ। ਮਚਹੋ ਜੁੱਧ ਦਾਰੁਨ ਤਿਸ ਬਾਰਾ ॥੭॥ ਪੁਨ ਸਿਰੰਦ ਕੋ ਸੂਬਾ ਗਯੋ। ਲਰਿ ਕਰਿ ਗੁਰ ਸਰਿਤਾ ਤਟ ਲਯੋ'। ਸੁਨਿ ਸੂਬੇ ਗਿਰਪਤਿ ਸਮੁਝਾਏ।'ਸ਼ਾਹੁ ਨਿਕਟ ਗਮਨਹੁ ਬਨਿ ਆਏ ॥੮॥ ਮੈਂ ਲਿਖਿ

[1](ਪਹਾੜੀਆਂ) ਨੇ ਦੇਖਿਆ। [2]ਗੁਰੂ ਜੀ ਦਾ ਬੜਾ ਬਲ ਦੇਖਿਆ। [3]ਸਲਾਹ। [4]ਭਾਵ ਦੱਖਣ ਨੂੰ ਮੁਹਿੰਮ ਤੇ ਗਏ ਨੂੰ। [5](ਤਿਸ ਨੂੰ) ਦੂਰ ਕਰ ਦਿਓ।

*ਸੋ ਸਾਖੀ ਵਿਚ ਲਿਖਿਆ ਹੈ 'ਅਤੇ ਨਾਲ ਭੇਜਿਆ ਦਇਆ ਸਿੰਘ ਲਾਹੌਰ ਕਾ, ਧਰਮ ਸਿੰਘ ਆਗਰੇ ਕਾ।'

ਪਠਹੁ ਸਕਲ ਅਹਿਵਾਲ। ਜ਼ੁਲਮੀ ਤੁਮ ਪਰ ਹੋਤਿ ਕਮਾਲ[1]। ਤਹਿਂ ਤੇ ਹੁਕਮ ਲੇਹੁ ਬਹੁ ਦਲ ਕੋ। ਲਰਹੁ ਬਹੁਰ ਹੇਰਹੁ ਰਿਪੁ ਬਲ ਕੋ'॥ ੯॥ ਨੇਕ ਸਲਾਹ ਜਾਨਿ ਸਭਿ ਰਾਜੇ। ਮਿਲੇ ਸ਼ਾਹ ਬਿਨ ਬਨੈ ਨ ਕਾਜੇ।ਸੂਬੇ ਤੇ ਅਹਿਵਾਲ ਲਿਖਾਯੋ। ਨਿਜ ਪਹੁੰਚਨਿ ਤੇ ਪ੍ਰਥਮ ਪਠਾਯੋ॥ ੧੦॥ ਦੁਰਗ ਗੋਲਕੁੰਡਾ[2] ਬਡ ਜਹਾਂ। ਲਰਤਿ ਨੁਰੰਗਾ ਬਾਸਨੋ ਤਹਾਂ। ਨੌਮੇ ਪਾਤਿਸ਼ਾਹੁ ਕੇ ਸਾਥ। ਕਰੀ ਅਵੱਗਯਾ ਦਿੱਲੀ ਨਾਥ॥੧੧॥ਤਬਿ ਕੋ ਨਹੀਂ ਬਸਨ ਪੁਰਿ ਪਾਯੋ। ਮਿਸ ਮੁਹਿੰਮ ਲੇ ਦੱਖਣ ਧਾਯੋ[3]। ਹਠੀ ਬਿਲੰਦ ਮੂੜ ਚਵਗੱਤਾ। ਗੁਰ ਸੁਨ ਦੈਖੀ ਮਹਾਂ ਕੁਪੱਤਾ॥ ੧੨॥ ਦਿੱਲੀ ਤੇ ਚੜਿ ਕਰਿ ਗਿਰਨਾਥ। ਗਮਨੇ ਝਬਿ ਬਡ ਤੂਰਨ ਸਾਥ।ਕਰੇ ਕੂਚ ਦਰ ਕੂਚ ਹਮੇਸ਼ੂ। ਉਲੰਘੇ ਪੰਚ ਅਸ਼ੇਸ਼ ਵਿਸ਼ੇਸ਼ੂ॥੧੩॥ਪਹੁੰਚਿ ਤਹਾਂ ਡੇਰਾ ਨਿਜ ਘਾਲਾ।ਮਿਲਿ ਉਮਰਾਵਨਿ ਕਹਿ ਅਹਿਵਾਲਾ। ਰਿਸ਼ਵਤਿ ਦੇ ਧਨ ਵਸਤੁ ਅਛੇਰੀ। '–ਆਇ ਪੁਕਾਰੂ– ਸੁਧਿ ਦਿਹੁ ਮੇਰੀ' ॥੧੪॥ ਬਹੁ ਉਮਰਾਵਨਿ ਸ਼ਾਹ ਜਨਾਈ। 'ਸ਼੍ਰੀ ਗੁਰਿੰਦ ਸਿੰਘ ਧੂਮ ਉਠਾਈ।ਰਾਜੇ ਬਡੇ ਖੇਦ ਕੋ ਪਾਇ।ਕਰਨਿ ਪੁਕਾਰ ਇਹਾਂ ਲਗ ਆਇ' ॥ ੧੫ ॥ ਸੁਨਿਕੈ ਸ਼ਾਹ ਬੁਲਾਵਨਿ ਕੀਨੋ। ਗਏ ਨਿਕਟਿ ਭੇਟਾ ਗਨ ਦੀਨੋ। ਠਾਂਢੇ ਹਾਥ ਜੋਰਿ ਕਰਿ ਰਹੇ। ਬੂਝੇ ਸਭਿ ਬ੍ਰਿਤਾਂਤ ਤਬਿ ਕਹੇ ॥੧੬॥ 'ਦੇਸ਼ ਨ ਬਸਨ ਦੇਤਿ ਦਲ ਕੀਨੋ'। ਗੁਰੁ ਨਿਡਰ ਕਿਸ ਤ੍ਰਾਸ ਨ ਚੀਨੋ। ਸਦਾ ਜੰਗ ਕੇ ਸੰਗ ਸਨੇਹੂ।ਹਮ ਸਨ ਠਾਨਤਿ ਬੈਰ ਅਛੇਹੂ'॥੧੭॥ ਸੁਨਿ ਅਵਰੰਗੇ ਬੂਝਨੋ ਫੇਰ। 'ਕਨੋਂ ਤੁਮ ਸੰਗ ਗੁਰੂ ਕੋ ਬੈਰ। ਸੈਨਾ ਦੀਰਘ ਪ੍ਰਥਮ ਪਠਾਈ। ਤਊ ਨ ਤੁਮਰੀ ਰਾਰ ਮਿਟਾਈ ॥੧੮॥ ਗੁਰ ਢਿਗ ਰਾਜ ਦੇਸ਼ ਕਿਛੁ ਨਾਹੀਂ। ਕਹਾਂ ਦੇਤਿ ਲਸ਼ਕਰ ਰਖਿ ਪਾਹੀ।ਜਥਾ ਬ੍ਰਿਤੰਤ ਛੋਰ[4] ਤੇ ਸਾਰੋ। ਅਬਿ ਤੁਮ ਮੋਹਿ ਸਮੀਪ ਉਚਾਰੋ' ॥ ੧੯ ॥ ਸੁਨਿ ਕਰਿ ਜੋਰਤਿ ਕਥਾ ਬਖਾਨੀ।ਜਿਮ ਖੰਡੀ ਨਿਜ ਸੰਗ ਕਹਾਨੀ। 'ਗੁਰ ਕੋ ਪਿਤਾ ਮੋਲ ਲੇ ਥਾਨ। ਤਹਾਂ ਬਸਾਵਨਿ ਕਰਿ ਨਰ ਆਨ[5]॥ ੨੦॥ ਪੁਰਿ ਬਸਾਇ ਪੁਰਬ ਚਲਿ ਗਏ। ਉਤ ਹੀ ਪਟਨੇ ਇਹ ਜਨਮਏ।ਸੋ ਤੋ ਸੁਰਗਬਾਸ ਜਬਿ ਭਏ। ਬਧ ਲਖ੍ਯ ਮਹਿ ਇਤ ਕੋ ਗੁਰ ਅਏ ॥੨੧॥ਬਸ ਕਰਿ ਕੁਛ ਤਨ ਸੁਰਤਿ ਸਿੰਭਾਰੀ। ਰਾਖੇ ਚਾਕਰ ਆਯੁਧ ਧਾਰੀ। ਗ੍ਰਾਮਨਿ ਮਹਿ ਅਖੇਰ ਕੋ ਜਾਇਂ।

---

[1]ਬੰਹੁਤੀ। [2]ਗੋਲਕੁੰਡਾ ਦੱਖਣ ਵਿਚ ਹੈ। [3]ਜੰਗ ਦੇ ਬਹਾਨੇ ਦੱਖਣ ਨੂੰ ਚਲਾ ਗਿਆ। [4]ਵੇਰਵਾ ਬਕਾ ਲਈ ਹੈ। [5]ਮੁੱਢ ਤੋਂ, (ਅ) ਖੋਲ੍ਹਕੇ। [6]ਹੋਰ ਲਿਆਕੇ ਨਵੇਂ ਵਸਾਏ।

ਖੇਤੀ ਦੇਤਿ ਉਜਾਰ ਸੁ ਥਾਇ॥੨੨॥ ਤਬਿ ਹਮ ਨੇ ਮਿਲਿ ਦੀਨਸਿ ਜ਼ੋਰ। ਗਮਨਜੋਂ ਸ਼ਾਰਮੋਰ ਕੀ ਓਰ[1]। ਤਹਿਂ ਭੀ ਪਹੁੰਚੇ ਧੂਮ ਉਠਾਈ। ਰਾਮਰਾਇ ਕੇ ਨਰ ਸਮੁਦਾਈ॥ ੨੩॥ ਹੁਤੋ ਮਸੰਦ ਮਾਰ ਸਭਿ ਦੀਨੇ। ਰਾਜਨ ਸੰਗ ਬਖੇਰਾ ਕੀਨੇ। ਹਰੀ ਚੰਦ ਦੀਰਘ ਧਨੁ ਧਾਰੀ।ਤਹਾਂ ਜੰਗ ਕਰਿ ਲੀਨਸਿ ਮਾਰੀ॥ ੨੪॥ ਸਕਲ ਸੈਲਪਤਿ ਦਏ ਭਜਾਈ। ਜਮਨਾ ਤਟ ਨਿਜ ਪੁਰੀ ਬਸਾਈ। ਕਿਤਿਕ ਸਮਾਂ ਬਸਿ ਤਹਾਂ ਬਸਾਯੋ। ਪੁਨ ਔਚਕ ਆਨੰਦ ਪੁਰਿ ਆਯੋ॥੨੫॥ ਤਹਿਂ ਹੁਇ ਥਿਰ ਪੂਜਨ ਕਰਿ ਕਾਲੀ। ਭੀਮਾ ਕੀਨੀ ਬਿਦਤ ਕਪਾਲੀ[2]। ਲੇ ਬਰ ਰਚਸੋ ਪੰਥ ਇਕ ਭਾਰੀ। ਹਿੰਦੂ ਤੁਰਕਨਿ ਤੇ ਬਿਧਿ ਨਯਾਰੀ॥ ੨੬॥ ਹਮ ਜਬਿ ਗਏ ਨਿਕਟ ਇਕ ਬਾਰੀ। ਸਭਿ ਕੋ ਸਿੱਖਯਾ ਹੇਤੁ ਉਚਾਰੀ।–ਤੁਮ ਭੀ ਸਿੰਘ ਬਨੋ ਸੁਖ ਪਾਵਹੁ। ਰਾਜ ਸਮਾਜ ਸਕਲ ਬਿਰਧਾਵਹੁ॥ ੨੭॥ ਦਿੱਲੀਨਾਥ ਸਾਥ ਹਮ ਦ੍ਵੈਸ਼। ਤਿਹ ਸੰਗ ਕਰੀਅਹਿ ਜੰਗ ਵਿਸ਼ੇਸ਼। ਲੇਉਂ ਪਿਤਾ ਕਾ ਬੈਰ ਮਹਾਨਾ। ਕਰੋਂ ਖਪਾਵਨ ਮੈਂ ਤੁਰਕਾਨਾ–॥੨੮॥ ਰਾਵਰਿ ਨਾਮ ਗੁਰੂ ਜਬਿ ਲਯੋ। ਸੁਨਿ ਹਮ ਸਕਲ ਤ੍ਰਾਸ ਮਨ ਅਯੋ। ਦੇ ਜਵਾਬ ਤਬਿ ਨਾਂਹਿਨ ਮਾਨੇ। ਹਜ਼ਰਤਿ ਕੋ ਨਿਜ ਖਾਵੰਦ ਜਾਨੇ॥ ੨੯॥ ਚੜ੍ਹ ਕਰਿ ਗਏ ਆਪਨੇ ਡੇਰੇ। ਹਮ ਤੇ ਪੀਛੇ ਸਿੰਘ ਘਨੇਰੇ।ਚਾਰਹੁ ਬਰਨਕਰੇ ਇਕ*ਥਾਇ।ਇਕਠੇ ਭੋਜਨ ਸਭਿਨਿ ਖੁਵਾਇ॥੩੦॥ ਤਿਨ ਸੋਂ ਕਹੈ ਗਹੋ ਹੱਥਯਾਰੈ। ਸਦਾ ਜੁੱਧ ਸਨ ਧਰੀਅਹਿ ਪਯਾਰੈ। ਪਾਤਿਸ਼ਾਹੁ ਆਦਿਕ ਮਹਿਪਾਲਾ। ਤੁਮ ਕੋ ਸਕਲ ਭਰੈਂਗੇ ਹਾਲਾ॥ ੩੧॥ ਸਭਾ ਮਲੇਛਨਿ ਛਿੱਪੂ ਉਠਾਵਹਿਂ।ਲੂਟ ਕੂਟ ਗਨ ਤੁਰਕ ਖਪਾਵਹਿਂ।ਪਿਤਾ ਮਾਤ ਅਸਿਧੁਜ ਅਸਿਕਾਲੀ[3]। ਪੰਥ ਸਹਾਇਕ ਨਿਤ ਰਖਵਾਲੀ॥ ੩੨॥ ਤੁਰਕਨਿ ਸਨ ਰਣ ਇਹ ਉਪਦੇਸ਼।ਦੇਤਿ ਤਿਨੈ ਉਤਸਾਹ ਵਿਸ਼ੇਸ਼ੁ। ਪ੍ਰਥਮ ਸੈਂਕਰੇ ਸਿੰਘ ਭਏ ਹੈਂ। ਅਬੈ ਹਜ਼ਾਰਹੁ ਸਿੰਘ ਥਏ ਹੈਂ॥੩੩॥ਸੋ ਚੜ੍ਹਿ ਕਰਿ ਆਯੁਧ ਕਰ ਧਰਿ ਕੈ। ਮੈਲ ਦੇਸ਼ ਲੂਟਤਿ ਨਿਤ ਥਰਿ ਕੈ।ਹਮ ਥਹੁ ਛਿਮਾ ਕਰਾਤ ਹੀ ਰਹੈ।ਮਿਟਤਿ ਨਹੀਂ ਕਿਮ,ਜਬਿ ਉਰ ਲਹੈ॥੩੪॥ਦਿੱਲੀ ਬਿਖੈ ਆਨਿ ਹਮ ਕਹਸੋ।ਤੁਮ ਢਿਗ ਸੁਧਿ ਪਠਿਕੈ ਸਭਿ ਲਹਸੋ।ਦ੍ਵੈ ਉਮਰਾਵਗਏ

[1]ਪਾਉਂਟੇ ਵੱਲ। [2]ਭਾਵ ਪ੍ਰਗਟ ਕੀਤੀ ਵੈਰੀ। [3]ਜਿਸ ਦੇ ਵੈਰੀ ਤੇ ਤਲਵਾਰ ਹੈ (ਭਾਵ ਅਕਾਲ ਪੁਰਖ) ਪਿਤਾ ਹੈ ਤੇ ਮਾਤਾ ਤਲਵਾਰ ਰੂਪ ਕਾਲੀ ਹੈ।

*ਇਕ ਕਹਿਣ ਦਾ ਹੀਆ ਪੈਂਡਾ ਸ਼ਠਨ ਸੀ।

ਚੜਿ ਜਬੈ। ਦਸ ਹਜ਼ਾਰ ਲਸ਼ਕਰ ਲੇ ਸਬੈ ॥੩੫॥ ਪਠਿ ਉਪਰਾਲੋ ਕੀਨ ਹਮਾਰਾ।ਮਚਯੋ ਜੁੱਧ ਦਾਰੁਨ ਤਿਸ ਬਾਰਾ।ਪੈਂਡ ਖਾਨ ਅਰੁ ਸਤਿਗੁਰ ਸੰਗ। ਭਯੋ ਜੰਗ ਦੈ ਹਤੇ ਖਤੰਗ ॥ ੩੬ ॥ ਨਿਫਲ ਖਾਨ ਕੇ ਸਰ ਦੈ ਗਏ। ਗੁਰ ਇਕ ਮਾਰਯੋ ਹਯ ਉਥਲਏ। ਸੈਫ ਸੰਗ ਸਿਰ ਕਾਟਿ ਉਤਾਰਾ। ਦੀਨਬੇਗ ਘਾਇਲ ਦੁਖਿ ਭਾਰਾ ॥ ੩੭ ॥ ਖਿਦਰਾਬਾਦ ਗ੍ਰਾਮ ਲਗਿ ਆਏ। ਮਾਰਤਿ ਮਰਤਿ ਪਠਾਨ ਪਲਾਏ।ਜੇ ਕਰਿ ਲਸ਼ਕਰਿ ਸ਼ਾਹ ਪਲਾਯੋ। ਸਿੰਘਨਿ ਦਲ ਪੀਛੇ ਤਿਨ ਧਾਯੋ ॥ ੩੮ ॥ ਹਮ ਨ੍ਰਾਜਨਿ ਕੀ ਗਿਨਤੀ ਕਹਾਂ। ਲਰ ਕਰਿ ਸਨਮੁਖ ਠਹਿਰਹਿਂ ਤਹਾਂ।ਪੀਛੇ ਤੇ ਪੁਨ ਧੂਮ ਉਠਾਈ।ਲੂਟ ਕੂਟ ਕਰਿ ਮਾਰ ਮਚਾਈ ॥੩੯॥ ਸਕਲ ਸੈਲਪਤਿ ਤਬਹਿ ਬਟੋਰੇ। ਮੈਂ ਤਬਿ ਕਹਯੋ ਸੁਨਹੁ ਮਤਿ ਭੋਰੇ! ਦਲ ਵਧਤੋ ਨਿਤ ਸਿੰਘਨਿ ਕੇਰਾ। ਜਿਨਹੁ ਇਰਾਦਾ ਧਰਯੋ ਬਡੇਰਾ ॥੪੦॥ ਰਾਜ ਲੇਨਿ ਕੀ ਉਰ ਮਹਿਂ ਇੱਛਾ। ਕਯੋਂ ਬੈਠੇ,ਤੁਮ ਕਰਤਿ ਨ ਪਿੱਛਾ[1]। ਇੱਤਮਾਦਿਕ ਸਮੁਝਾਇ ਹਕਾਰੇ। ਮਿਲੇ ਸਭਿਨਿ ਕੇ ਦਲ ਬਡ ਭਾਰੇ ॥ ੪੧ ॥ ਬਾਈ ਧਾਰਨਿ ਕੀ ਠਕੁਰਾਈ[2]। ਕੀਨ ਇਕੱਤ੍ਰ ਚਮੂੰ ਸਮੁਦਾਈ। ਆਨਿ ਅਨੰਦਪੁਰਿ ਰਣ ਬਡ ਕਰਯੋ। ਬੀਰ ਕੇਸਰੀ ਚੰਦ ਸੁ ਮਰਯੋ ॥ ੪੨ ॥ ਘਾਇਲ ਸੁਭਟਨਿ ਗਿਨਤੀ ਨਾਂਹਿ।ਮਰੇ ਹਜ਼ਾਰਹੁ ਰਣ ਕੇ ਮਾਂਹਿ। ਬਡੀ ਮੁਹਿੰਮ ਗਿਰੇਸ਼ੁਨਿ ਰਹੀ। ਨਹੀਂ ਪਰਾਜੈ ਸਤਿਗੁਰ ਲਹੀ[3]। ॥੪੩॥ ਲਰੇ ਕਿਤਿਕ ਦਿਨ ਖਰਚਯੋ ਦਰਬਾ।ਬਹੁ ਬਿਧਿ ਹਾਰਿ ਪਰੇ ਜਬਿ ਸਰਬਾ। ਆਨ ਧੇਨੁ ਕੀ ਦੀਨ ਨਿਕਾਰਾ। ਨਿਕਸਯੋ ਗੁਰੁ ਬਜਾਇ ਨਗਾਰਾ ॥੪੪॥ ਜੰਗ ਬਿਸਾਲ ਭਾਲਿ ਤਤਕਾਲਾ। ਚਹੁੰਦਿਸ਼ਿ ਘੇਰ ਲੀਨਿ ਮਿਲਿ ਜਾਲਾ। ਲਿਖਯੋ ਆਪ ਕੋ ਪਹੁੰਚਯੋ ਜਬੈ। ਸੀਰੰਦ[4] ਕੋ ਸੂਬਾ ਚਢਿ ਤਬੈ ॥ ੪੫॥ ਮਿਲੀ ਆਨਿ ਕਰਿ ਸੈਨ ਮਹਾਂਨੀ।ਲਰਯੋ ਸਭਿਨਿ ਸਨ ਬਨਿ ਧਨੁ-ਪਾਨੀ। ਸਨੇ ਸਨੇ ਸਤੱਦ੍ਰਵ ਕੇ ਪਾਰ। ਗਮਨਯੋਂ ਜਾਇ ਥਿਰਯੋ ਤਿਸ ਬਾਰ ॥੪੬ ॥ ਕੇਤਿਕ ਦਿਵਸ ਬਿਤਾਵਨ ਕਰੇ। ਸਕਲ ਗਏ ਦਲ ਨਿਜ ਨਿਜ ਘਰੇ। ਪੁਨ ਔਚਕ ਚੜਿ ਕਰਿ ਤਤਕਾਲਾ। ਹੁਤੋ ਗ੍ਰਾਮ ਕਲਮੋਟ ਬਿਸਾਲਾ ॥ ੪੭ ॥ ਲੂਟ ਕੂਟ ਕਰਿ ਸਕਲ ਉਜਾਰੀ। ਕੇਤਿਕ ਮਾਨਵ ਦੀਨਸਿ ਮਾਰੀ। ਆਨਿ ਅਨੰਦਪੁਰਿ ਮਹਿਂ ਤਬਿ ਬਰਯੋ। ਊਧਮ ਅਧਿਕ ਉਠਾਵਨਿ

[1]ਕਿਉਂ ਬੈਠੇ ਹੋ, ਉਸਦਾ (ਪੂਰੀ ਤਰ੍ਹਾਂ) ਕਿਉਂ ਪਿੱਛਾ ਨਹੀਂ ਕਰਦੇ। [2]ਬਾਈ ਧਾਰਾਂ ਦੇ ਰਾਜੇ। [3]ਸਤਿਗੁਰਾਂ ਹਾਰ ਨਾ ਖਾਧੀ। [4]ਸਰਹਿੰਦ।

ਕਰਸੋ ॥ ੪੮ ॥ ਦੈ ਉਮਰਾਵ ਪੰਥ ਮਹਿੰ ਆਵਤਿ। ਲਰਸੋ ਤਿਨਹੁੰ ਸੋਂ ਬੈਰ ਬਧਾਵਤਿ। ਏਕ ਪਠਸੋ ਗੁਰ ਸੋਂ ਮਿਲਿ ਗਯੋ। ਸੈਦਬੇਗ ਤਿਨ ਢਿਗ ਥਿਤ ਭੁਯੋ ॥ ੪੯ ॥ ਬਹੁਰ ਸਵਾ ਲਖ ਸੈਨਾ ਸੰਗ। ਦਿਵਸ ਅਲਪ ਭੇ ਮਾਚਸੋ ਜੰਗ।ਸਭਿ ਰਾਜੇ ਮਿਲਿਕੈ ਤਿਸਕਾਲ।ਹੋਨਿ ਲਗਸੋ ਸੰਗ੍ਰਾਮ ਬਿਸਾਲ॥੫੦॥ ਗੁਰੂ ਆਪ ਜਨ ਮਹਿੰ ਤਬਿ ਆਯੋ। ਸੈਦਖਾਨ ਦੇਖਤਿ ਬਿਕੁਲਾਯੋ। ਖ਼ਸਤ੍ ਛੋਰਿ ਪਾਇਨਿ ਪਰ ਪਰਸੋ। ਨਿਕਸਿ ਗਯੋ ਕਿਹ ਨਹੀਂ ਨਿਹਰਸੋ ॥ ੫੧ ॥ ਹਮਹੁੰ ਜੰਗ ਕਰਿ ਲੂਟ ਮਚਾਈ। ਹਨਸੋਂ ਖਾਨ ਰਮਜ਼ਾਨ ਤਹਾਂ ਹੀ। ਲਸ਼ਕਰ ਹਟਿ ਆਯੋ ਪੁਨ ਉਰੇ। ਹੁਇ ਬਟਪਾਰ[1] ਸਿੰਘ ਤਬਿ ਪਰੇ॥੫੨॥ਨਾਸ਼ ਹਜ਼ਾਰਹੁੰ ਕੋ ਕਰਿ ਦੀਨਿ। ਸ੍ਰੀ ਗੋਬਿੰਦ ਸਿੰਘ ਇਮ ਬਲ ਪੀਨ।ਹਮ ਹੁਇ ਦੁਖੀ ਪੁਕਾਰੁ ਆਏ। ਹਤਹੁ, ਗਹਹੁ, ਦਲ ਪਠਿ ਸਮੁਦਾਏ' ॥ ੫੩ ॥

ਇਤਿ ਸ਼੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਭੀਮਚੰਦ ਪੁਕਾਰ ਕਰਨ' ਪ੍ਰਸੰਗ ਬਰਨਨੰ ਨਾਮ ਪੰਚਮੇ ਅੰਸੂ ॥੫॥ ੬. [ਪਹਾੜੀਆਂ ਨੇ ਡੂਬਿਆਂ ਅੱਗੇ ਮਿੰਨਤਾਂ ਕਰਨੀਆਂ]।

ਦੋਹਰਾ।ਭੀਮਚੰਦ ਕਰ ਬੀਦ ਕੈ ਭਨਸੋ ਸਕਲ ਅਹਿਵਾਲ। 'ਤੁਮ ਮਾਲਿਕ ਹਮਰੇ ਸਦਾ ਕਰਹੁ ਆਪ ਪ੍ਰਤਿਪਾਲ ॥ ੧ ॥ ਚੌਪਈ ॥ ਸ਼੍ਰੀ ਨਾਨਕ ਗਾਦੀ ਪੁਰ ਬੈਸਾ। ਹੁਕਮ ਚਲਾਵੈ ਸੁਰਪਤਿ ਜੈਸਾ।ਅਬਿ ਤਿਸ ਤੇ ਕੀਜੈ ਰਖਵਾਰੀ। ਨਤੁ ਦੈ ਹੈ ਗਿਰ ਦੂਨ ਉਜਾਰੀ ॥ ੨ ॥ ਰਾਜ ਅਕਾਰਥ ਹਮਰੋ ਕਰਸੋ। ਲੂਟ ਕੂਟ ਬਿਨ ਦੁਤਿਯ ਨ ਧਰਸੋ[2]। ਲਰਿਕੈ ਬਹੁਤ ਕਾਲ ਹਮ ਹਾਰੇ। ਹੁਇ ਲਚਾਰ ਸਭਿ ਇਤਹੁੰ ਪਧਾਰੇ॥੩॥ਅਬਿ ਲਸ਼ਕਰ ਜੇ ਪਠਹੁ ਬਡੇਰਾ। ਤੋਪ ਜੰਬੂਰੇ ਸਾਜ ਘਨੇਰਾ। ਅਲਪ ਚਮੂੰ ਤੇ ਕਾਜ ਨ ਸਰੈ। ਤਿਸ ਕੋ ਤ੍ਰਾਸ ਗੁਰੂ ਨਹਿੰ ਧਰੈ॥੪॥ਗਹਿ ਲੀਜੈ ਕੈ ਰਣ ਮਹਿੰ ਮਾਰੋ।ਤੌ ਅਪਨੋ ਸੁਭਿ ਕਾਜ ਸੁਧਾਰੋ'। ਸੁਨਿ ਨੁਰੰਗ੍ਹ ਮਨ ਭੁਯੋ ਹਿਰਾਨਾ।–ਜਿਸ ਨੇ ਏਵ ਕਰਨ ਕੋ ਠਾਨਾ ॥ ੫ ॥ ਸੋ ਬੋਰਨਿ ਤੇ ਕਿਮ ਸਧਿ ਆਵੈ[3]। ਮਾਰਨ ਮਰਨ ਜਿਸੈ ਮਨ ਭਾਵੈ। ਪੈਂਡਖਾਨ ਥਾਨਨਿ ਸੋਂ ਘਾਯੋ। ਲਰਿਕੈ ਖਾਨ ਵਜੀਦ ਪਲਾਯੋ॥੬॥ਸੈਦਬੇਗ ਅਰੁ ਸੈਦੇਖਾਨ। ਬਨੇ ਮੁਰੀਦ ਪੀਰ ਕੋ ਮਾਨਿ।ਸਵਾ ਲਾਖ ਸੈਨਾ ਭਜਿ ਆਈ। ਅਧਿਕ ਸਮਾਜ ਲੁਟਾਇ ਬਿਹਾਈ[4] ॥੭॥ ਅਸ ਨਹਿੰ ਹੋਇ ਫਤੂਰ ਉਠਾਵੈ। ਦਿੱਲੀ ਲਗਿ ਲਰਿਤੋ ਚਲਿ ਆਵੈ। ਫਿਰਹਿ ਮੁਲਖ[5] ਹੈ ਤਿਸ ਅਨੁਸਾਰਾ। ਪਠੇ ਵਕੀਲ ਨ ਆਇ ਹਕਾਰਾ[6] ॥ ੮ ॥

[1]ਲੁਟੇਰੇ। [2]ਦੂਜਾ ਕੰਮ ਨਹੀਂ ਕਰਦਾ। [3]ਠੀਕ ਹੋਵੇ। [4]ਦੇੜ ਗਈ। [5]ਮੁਲਕ ਅਸਾਡੇ ਵਲੋਂ ਧੁਣਕੇ। [6]ਵਕੀਲ ਭੇਜਿਆ ਸੀ (ਪਰ) ਬੁਲਾਇਆਂ ਆਇਆ ਨਹੀਂ।

ਪੰਥ[1] ਹਜ਼ਾਰੋਂ ਨਰ ਨਿਤ ਬਨੈਂ । ਆਯੁਧ ਧਰਿ ਧਰਿ ਰਣ ਮਹਿ ਹਨੈ–। ਕਹਯੋ[2] ਕੋਪ ਕਰਿਕੈ ਤਿਸ ਕਾਲਾ । 'ਜੋ ਦਿੱਲੀ ਮਹਿ ਚਮੂੰ' ਬਿਸਾਲਾ ॥ ੯ ॥ ਸੋ ਸਭਿ ਰਾਜਨਿ ਕੇ ਸੰਗ ਹੋਇ । ਕਰਹਿ ਅਨੰਦਪੁਰੈ ਪਰ ਢੋਇ[3] । ਸੀਰੰਦ ਕੋ ਸੂਬਾ ਦਲ ਜੋਰਿ । ਸੋਪਿ ਚਵੈ ਸਤਿਗੁਰ ਕੀ ਓਰ ॥ ੧੦ ॥ ਉਤ ਲਵਪੁਰਿ ਦਿਸ਼ ਦਲ ਜਹਿਂ ਕਹਾਂ । ਜ਼ਬਰਦਸਤ[4] ਲੈ ਕਰਿ ਸੰਗ ਮਹਾਂਗੁਰ ਕੀ ਦਿਸ਼ਿ ਸਭਿ ਕਰੈਂ ਚੜਾਈ । ਅਟਕ ਪ੍ਰਯੰਤ ਚਮੂੰ ਸਮੁਦਾਈ' ॥ ੧੧ ॥ ਜਬਿ ਅਵਰੰਗ ਇਮ ਹੁਕਮ ਬਖਾਨਾ।ਲਿਖੇ ਪੱਤ੍ਰ ਜਹਿਂ ਕਹਿਂ ਬਿਧਿ ਨਾਨਾ। ਭੀਮਚੰਦ ਕਰਿ ਹਰਖ ਮਹਾਨਾ। ਖਰੋ ਜੋਰਿ ਕਰ ਕਹਤਿ ਸੁਜਾਨਾ ॥ ੧੨ ॥ 'ਜਬਿ ਗਮਨਹਿਗੀ ਚਮੂੰ ਬਿਸਾਲਾ । ਹਮ ਭਿ ਦੇਸ਼ ਨਰ ਜੋਰਹਿਂ ਜਾਲਾ । ਏਕ ਬਾਰ ਸਗਰੇ ਬਲ ਕਰਿ ਹੈਂ । ਗੁਰੂ ਸ਼ੱਤ੍ਰੂ ਕੋ ਦੇਸ਼ ਨਿਕਰਿ ਹੈਂ ॥੧੩॥ ਜੋ ਨ ਕਰਤਿ ਰਾਵਰਿ ਉਪਰਾਲਾ । ਹਮਰੋ ਸੀਖ ਲਰਤਿ ਚਿਰਕਾਲਾ । ਵਧਤਿ ਨਿਤਾਪ੍ਰਤਿ ਦਲ ਬਡ ਕਰਤਿ । ਪੁਨ ਇਕ ਦਿਨ ਤੁਮ ਸਨ ਭੀ ਲਰਤਿ ॥੧੪॥ ਇਸੀ ਹੇਤੁ ਤੁਹਿ ਆਪ ਬਿਚਾਰਹੁ। ਅਹੈ ਅਲਪ ਰਿਪੁ ਗਹਹੁ ਕਿ ਮਾਰਹੁ'।ਸੁਨਿ ਕਰਿ ਰਿਦੈ ਤਪਹਿ ਚਵਗੱਤਾ।ਰਾਜ ਮਾਨ ਤੇ ਬਹੁ ਮਦ-ਮੱਤਾ॥੧੫॥ਪੈਂਡਖਾਨ ਕੋ ਮਰਿਬੋ ਸੁਨਜੋ।ਦੀਨਬੇਗ ਘਾਇਲ ਤਨ ਭਨਜੋ। –ਪਾਇ ਦੇਸ਼ ਮਹਿ ਦੁੰਦ ਬਿਸਾਲਾ । ਲੋਕ ਹਜ਼ਾਰਨਿ ਕੋ ਕਿਯ ਕਾਲਾ– ॥੧੬॥ ਕੁਪਯੋ ਅਧਿਕ ਆਇਸੁ ਤਬਿ ਦੀਨਿ । 'ਅਬਿ ਚਢਿ ਜਾਉ ਗਿਰੇਂਦ੍ਰ ਪ੍ਰਬੀਨ ! ਲਸ਼ਕਰ ਬਡੋ ਬਟੋਰਨਿ ਕਰੋ । ਹੈ ਇਕ ਤਾਨ[5] ਗੁਰੂ ਸੰਗ ਲਰੋ ॥ ੧੭ ॥ ਸਭਿ ਪਰਬਤ ਕੇ ਰਾਜੇ ਮਿਲੋ । ਕਰਿ ਕਰਿ ਬਲ ਕੌ ਰਣ ਰਿਪੁ ਭਿਲੋ[6] । ਸਭਿ ਦਿੱਲੀ ਤੇ ਫੌਜ ਚਢਾਵਹੁ । ਜਸੋਂ ਜਸੋਂ ਕਰਿ ਗੁਰ ਕੋ ਗਹਿ ਲਯਾਵਹੁ' ॥ ੧੮ ॥ ਇਸ ਪ੍ਰਕਾਰ ਹੀ ਪੱਤ੍ਰ ਪਠਾਏ । ਤੁਰਨ ਗਨ ਕਾਸਦ ਤਬਿ ਧਾਏ । ਭੀਮ ਚੰਦ ਕੌ ਦੈ ਸਿਰੁਪਾਉ । ਨਿਜ ਸਮੀਪ ਤੇ ਕੀਨਬਿਦਾਉ ॥੧੯॥ ਦਿੱਲੀ ਕੋ ਪ੍ਰਥਮੈ ਚਲਿ ਆਯੋ । ਆਨੰਦਤਿ ਚਿਤ ਡੇਰਾ ਪਾਯੋ । ਸੂਬੇ ਸੰਗ ਮਿਲਨੋ ਧਨ ਦੈ ਕੈ । ਸ਼ਾਹੁ ਮਿਲਨਿ ਬਿਰਤਾਂਤ ਬਤੈ ਕੈ ॥ ੨੦ ॥ ਸਕਲ ਹਕੀਕਤਿ ਕਹਿ ਸਮੁਝਾਈ । 'ਹਜ਼ਰਤ ਕੀ ਆਇਸੁ ਇਮ ਆਈ।

---

[1]ਖਾਲਸਾ ਪੰਥ । [2](ਨੋਰੰਗ ਨੇ) ਕਿਹਾ । [3]ਚੜ੍ਹਾਈ । [4]ਜ਼ਬਰਦਸਤ ਖਾਂ ਤਦੋਂ ਲਾਹੌਰ ਦਾ ਫੌਜਦਾਰ ਸੀ । [5]ਇਕ ਤਾਣ ਹੋਕੇ ਭਾਵ ਇਕ ਮੁੱਠ ਹੋਕੇ । [6]ਮਿਲੋ, ਭਾਵ ਸਾਹਮਣਾ ਕਰੋ ।

–ਗਿਰ ਕੀ ਸੈਨਾ ਅਖਿਲ ਬਟੋਰੈ। ਭ੍ਰਾਤਾ ਬੰਧੁ ਸਮੂਹ ਨਿਹੋਰੈਂ ॥ ੨੧ ॥ ਸੀਰੰਦ ਕੋ ਸੂਬਾ ਲੈ ਜਾਵੋ। ਲਵਪੁਰਿ ਕੋ ਨਿਜ ਸੰਗ ਚਢਾਵੋ। ਇਮ ਸਭਿ ਦੇਸ਼ਨਿ ਕੇ ਦਲ ਚਢੈਂ। ਤੌ ਅਨੰਦਪੁਰਿ ਤੇ ਗੁਰ ਕਢੈਂ ॥ ੨੨ ॥ ਨਤੁ ਥੋਰੇ ਦਲ ਜੋ ਚਢਿ ਜਾਵੈ। ਮਾਰਤਿ ਲਰਤਿ ਤੁਫੈਗ ਬਜਾਵੈ। ਦਿਢ ਕਾਇਮ ਆਨੰਦਪੁਰਿ ਰਾਖੈ। ਅਰਨੋ ਰਹੈ ਸਭਿ ਸੋਂ ਮਨ ਮਾਖੈਂ ॥ ੨੩ ॥ ਸੁਪਨੇ ਮਹਿ ਭੀ ਤ੍ਰਾਸ ਨ ਜਿਨ ਕੇ। ਕੇਹਰਿ ਸਮਤਾ ਪਾਈਅਹਿ ਤਿਨ ਕੇ। ਥੋਰੇ ਘਨੇ ਸ਼ੱਤ੍ਰੂ ਨਹਿੰ ਗਿਨੈ। ਸਨਮੁਖ ਪਹੁੰਚਿ ਕ੍ਰਿਪਾਨਨਿ ਹਨੈ ॥੨੪ ॥ ਤਿਮੀ ਹੋਤੁ ਤੇ ਲੈਸ਼ਕਰ ਘਨੇ।ਪਹੁੰਚ ਲਰੈਂ, ਪਕਰੈਂ, ਕੈ ਹਨੈਂ–'।ਸੁਨਿ ਸੂਬੇ ਗਿਰਪਤਿ ਤੇ ਸਥੈ। ਸਭਿ ਕਾਰਨ ਕੋ ਬੂਝਨੋ ਤਏ ॥ ੨੫ ॥'ਕੌਨ ਜਾਤ ਕੇ ਭਟ ਤਿਹ ਪਾਸਾ?ਜਿਸਤੇ ਅਸ ਤੁਮ ਤ੍ਰਾਸ ਪ੍ਰਕਾਸ਼ਾ।ਗਿਨਤੀ ਬਿਖੈ ਚਮੂੰ ਕਹੁ ਕੇਤੀ?। ਲਰਹਿ ਨਿਕਸਿ[1] ਤੁਮ ਭਾਖਹੁ ਤੈਤੀ ॥ ੨੬ ॥ ਆਪ ਗੁਰੂ ਕਮਾ ਆਯੁਧ ਧਾਰੈ? ਕਿਸ ਪ੍ਰਕਾਰ ਕਰਿ ਬਹੁ ਨਰ ਮਾਰੈ ? ਕੈਸੇ ਦੁਰਗ ਮਵਾਸੀ ਪਾਏ। ਕੌਨ ਦੇਸ਼ ਕੋ ਰਾਜ ਕਮਾਏ ?॥ ੨੭ ॥ ਸਭਿ ਸਮਾਜ ਤਿਸ ਕਰਨੋ ਬਤਾਵਹੁ। ਕਿਮ ਜ਼ੋਰਾਵਰ ਬਹੁ ਠਹਿਰਾਵਹੁ ?'। ਸੁਨਿ ਕਰਿ ਭੀਮਚੰਦ ਕਰ ਬੰਦਿ। ਭਾਖਨੋ ਸਕਲ ਪ੍ਰਸੰਗ ਬਿਲੰਦ ॥੨੮॥ 'ਪਟਨੇ ਨਗਰ ਜਨਮ ਗੁਰ ਪਾਏ। ਪੂਰਬ ਤੇ ਪੂਰਬ ਇਤ ਆਏ[2]। ਅਪਨ ਸਥਾਨ ਜਾਨ ਕਰਿ ਥਾਸੈ। ਬਾਲਕ ਬਧ ਮਹਿੰ ਬਲ ਨਹਿੰ ਭਾਸੈ॥੨੯॥ਸ਼ਾਂਤਿ ਸੁਭਾਵ ਪਿਤਾ ਇਨ ਕੇਰੋ। ਮਾਨੈਂ ਗੁਰ ਕਰਿ ਸਿੱਖ ਘਨੇਰੋ। ਤਿਨ ਕੋ ਸਮ ਇਨ ਕੋ ਹਮ ਜਾਨਾ।ਦੀਨ ਬਸਨ ਆਨੰਦਪੁਰਿ ਥਾਨਾ ॥ ੩੦ ॥ ਸੰਗਤਿ ਆਇ ਪੁੰਜ ਹੀ ਜਾਤੀ[3]। ਅਨਿਕ ਅਕੋਰਨ ਕੋ ਅਰਪਾਤੀ।ਕੇਤਿਕ ਸੰਮਤਿ ਸਮਾਂ ਬਿਤਾਯੋ। ਤਰੁਨਾਪਨ ਜਬ ਤਨ ਮਹਿੰ ਆਯੋ ॥ ੩੧ ॥ ਹਮ ਸੋਂ ਕਰਨ ਸ਼ੱਤ੍ਰੁਤਾ ਲਾਗਨੋ। ਆਯੁਧ ਵਿੱਦਯਾ ਮਹਿੰ ਅਨੁਰਾਗਨੋ।ਏਕ ਬਾਰ ਹਮ ਤਬੈ ਨਿੱਕਾਸਾ। ਆਨ ਕਰਨੋ ਜਮਨਾ ਤਟ ਬਾਸਾ ॥੩੨॥ ਤਹਿੰ ਭੀ ਦੁੰਦ ਮਚਾਯੋ ਐਸੇ। ਦਾਰੁਣ ਯੁੱਧ ਮਚਨੋ ਤਥਿ ਤੈਸੇ। ਫਤੇਸ਼ਾਹ ਸੋਂ ਕਰੀ ਲਰਾਈ। ਗ੍ਰਾਮ ਦਾਮਲੇ ਖਾਨ ਖਪਾਈ[4] ॥ ੩੩ ॥ ਪੁਨ ਕੇਤਿਕ ਸੰਮਤਿ ਮਹਿੰ ਆਯੋ। ਆਨੰਦਪੁਰਿ ਕੋ

[1]ਇਨਤੀ ਕਰੋ ਫ਼ਾਰਗ਼ ਬੁਲਾਓ। [2]ਮਨ ਵਿਚ ਗੁੱਸਾ ਕਰਕੇ। [3](ਕਿੰਨੀ ਕੁ ਮੈਦਾਨ ਵਿਚ) ਨਿਕਲਕੇ ਲੜਨ ਵਾਲੀ ਹੈ। [4]ਪਹਿਲਾਂ ਪੂਰਬ ਦਿਸ਼ਾ ਤੋਂ ਇਥਰ ਆਏ ਸੋ। [5]ਬਹੁਤੀਆਂ ਜਾਤੀਆਂ ਦੀ। [6](ਕਰਨਾਲ ਜ਼ਿਲ੍ਹੇ ਦੇ) ਦਾਮਲੇ ਪਿੰਡ ਦੇ ਪਠਾਣ ਜੋ ਭੈਗਾਣੀ ਜੁੱਧ ਵੇਲੇ ਨਿਮਕਹਰਾਮ ਹੋਏ ਸਨ।

ਆਨਿ ਬਸਾਯੋ। ਕਰਨ ਲਗਸੋ ਦੇਵੀ ਕੀ ਪੂਜਾ। ਤਜਸੋ ਸਰਬ ਹੀ ਕਾਰਜ ਦੂਜਾ॥ ੩੪॥ ਬਿਦਤ ਕਰੀ ਜਗਦੰਬਾ ਜਬੈ। ਬਡ ਉਤਪਾਤ ਰਚਸੋ ਇਕ ਤਬੈ। ਖੰਡੇ ਕੀ ਪਾਹੁਲ ਕੋ ਦੇਤਿ। ਮਾਨਵ ਮਿਲਿ ਮਿਲਿ ਬ੍ਰਿੰਦ ਸੁ ਲੇਤਿ॥ ੩੫॥ ਕਹੈ–ਖਾਲਸਾ ਮੈਂ ਇਹ ਕੀਨਾ। ਨਸਾਰੋ ਹਿੰਦੁ ਤੁਰਕ ਤੇ ਚੀਨਾ–। ਸ਼ਸਤ੍ਰ ਹਾਥ ਤਿਨ ਕੇ ਗਹਿਵਾਵੈ। ਮਾਰਨ ਮਰਨ ਉਪਦੇਸ਼ ਦ੍ਰਿੜਾਵੈ॥ ੩੬॥ ਕਹੈ–ਤੁਰਕ ਸੋਂ ਬੈਰ ਕਰੀਜੈ। ਦਿੱਲੀ ਆਦਿ ਦੇਸ਼ ਸਭਿ ਲੀਜੈ–। ਦਿਜ ਖੱਤ੍ਰੀ ਅਰੁ ਬੈਸ਼ ਸ਼ੂਦ੍ਰ ਗਨ। ਇਕ ਥਲ ਸਭਿਨਿ ਅਚਾਵਤਿ ਹੈ ਭਨਿ ॥੩੭॥ ਪੂਰਬਲੀ ਮਿਰਜਾਦ ਤਿਆਗੀ। ਸਿਰ ਪਰ ਕੇਸ਼,ਕਾਛ ਅਨੁਰਾਗੀ। ਏਕ ਬਾਰ ਹਮ ਕੋ ਬੁਲਵਾਏ। ਕੇਤਿਕ ਗਿਰਪਤਿ ਦਰਸ਼ਨ ਪਾਏ॥ ੩੮॥ ਕਹਸੋ–ਖਾਲਸਾ ਤੁਮ ਹੁਇ ਜਾਵੋ। ਦੇਸ਼ ਬਿਦੇਸ਼ ਰਾਜ ਸਭਿ ਪਾਵੋ। ਚਵ-ਗੱਤੇ ਆਦਿਕ ਮਹਿਪਾਲ।ਸਗਰੇ ਦੇਹਿੰ ਤੁਮਹਿੰ ਕਹੁ ਹਾਲਾ॥ ੩੯॥ ਅਵ-ਰੰਗ ਸੰਗ ਜੰਗ ਕੋ ਕਰੀਅਹਿ।ਛੱਤ੍ਰ ਆਪਨੇ ਸਿਰ ਪਰ ਧਰੀਅਹਿ। ਦਿੱਲੀ-ਨਾਥ ਹਤਸੋ ਪਿਤ ਮੇਰਾ। ਸੋ ਬਲਿ ਕਰਿ ਲੈਹੌਂ ਬਡ ਬੈਰਾ–॥੪੦॥ ਇਤਿਕ ਇਰਾਦਾ ਸਤਿਗੁਰ ਕਰਸੋ। ਸ਼ਾਹੁ ਨਾਮ ਤੇ ਮਨ ਬਹੁ ਡਰਸੋ।ਹਮ ਤੋ ਸੁਨਤਿ ਸਦਨ ਉਠਿ ਗਏ। ਪੀਛੇ ਚਾਰ ਬਰਨ ਸਿਖ ਭਏ ॥ ੪੧॥ ਸੋ ਚਾਹਤਿ ਹੈ ਬੈਰ ਬਧਾਯੋ। ਲਰਹਿ ਤੁਮਾਰੇ ਸੰਗ ਰਿਸਾਯੋ। ਯਾਂਤੇ ਆਪ ਜਾਨੀਅਹਿ ਨੀਕੇ। ਇਸ ਬਿਧਿ ਕੇ ਹੈਂ ਸੁਭਟ ਤਿਸੀ ਕੇ॥ ੪੨॥ ਮਾਰਨ ਮਰਨਿ ਜਹਾਂ ਕਹਿ ਕਰੈਂ। ਚੋਰ ਬਹੁਤ ਕੀ ਕਾਨ ਨ ਧਰੈਂ। ਦਿਨ ਪ੍ਰਤਿ ਵਧਤਿ ਜਾਤਿ ਤਿਹ ਪੰਥਾ। ਮੈਂ ਸਮੁਝਾਇ ਕਹੀ ਸਭਿ ਸੰਥਾ ॥੪੩॥ ਹਮ ਸੋਂ ਬੈਰ ਚੋਰ ਹੀ ਅਹੈ। ਸੋ ਵਿਰੋਧ ਦਿੱਲੀ ਸਨ ਕਹੈ। ਨਿਤ ਪ੍ਰਤਿ ਦੇਸ਼ ਫਤੂਰ ਉਠਾਵੈ। ਲੂਟਹਿ ਕੂਟਹਿ ਬਸਨ ਨ ਪਾਵੈ ॥੪੪॥–ਸ਼ਾਹੁ ਸਾਥ ਕਸੋਂ ਕਰਹੁ ਨ ਜੰਗ–। ਯਾਂਤੇ ਬੈਰ ਪਰਸੋ ਹਮ ਸੰਗ।ਨਿਸ ਦਿਨ ਟਿਕਨ ਦੇਤਿ ਕਿਸ ਨਾਂਹੀ। ਖੇਤੀ ਹੈ ਨ ਖੇਤ ਕੇ ਮਾਂਹੀ॥੪੫॥ ਅਬਿ ਸਹਾਇਤਾ ਕਰਹੁ ਹਮਾਰੀ। ਚਲਿ ਆਏ ਸਭਿ ਸ਼ਰਣਿ ਤੁਮਾਰੀ। ਗੜ ਅਨੰਦ ਕੋ ਦੇਹੁ ਛੁਟਾਈ। ਸੰਕਟ ਸਗਰੋ ਤਬਿ ਮਿਟਿ ਜਾਈ'॥੪੬॥ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਭੀਮ ਚੰਦ ਬਾਕ' ਪ੍ਰਥੰਗ ਬਰਨਨੰ ਨਾਮ ਖਸ਼ਟਮੋ ਅੰਸੂ ॥੬॥ ੨. [ਪਹਾੜੀਆਂ ਤੇ ਤੁਰਕਾਂ ਦੀ ਤਯਾਰੀ]। ਦਹਰਾ॥ *"ਨਹੀਂ ਰਾਜ ਕਿਸ ਦੇਸ਼ ਕੋ ਦੁਰਗ ਬਿਸਾਲ ਨ ਕੋਇ। ਚਮੂੰ ਸਿੰਘ

*ਪਿਛਲੀ ਗੱਲ ਹੀ ਜਾਨੀ ਹੈ।

ਕਬਿ ਬਹੁਤ ਹੈਂ[1] ਕਬਿ ਘਰ ਗਮਨੈਂ ਸੋਇ ॥ ੧ ॥ ਚੌਪਈ ॥ ਆਪ ਗੁਰੂ ਧਨ ਵਿੱਦ੍ਯਾ ਪੰਡਿਤ। ਗਜ਼ਬ ਗੁਜ਼ਾਰੇ ਬਾਨਨਿ ਛੰਡਤਿ[2]। ਪੈਂਡਖਾਨ ਸੋ ਜਿਨਹਿ ਖਪਾਏ। ਤੀਰ ਅਨੂਪਮ ਬ੍ਰਿੰਦ ਚਲਾਏ ॥੨॥ ਸ੍ਰੀ ਨਾਨਕ ਗਾਦੀ ਪਰ ਥਿਰਯੋ।ਸਤਿਗੁਰ ਰਾਮਦਾਸ ਬਿਦਤਯੋ*। ਤਿਨ ਕੋ ਸੁਤ ਸ੍ਰੀ ਅਰਜਨ ਹੋਵਾ।ਮਤਿ ਸੰਤਨ ਕੋ ਸੁਨਿ ਕਰਿ ਜੋਵਾ[3] ॥੩॥ ਸ੍ਰੀ ਗੁਰ ਹਰ ਗੋਬਿੰਦ ਤਿਨ ਨੰਦਾ। ਭਯੋ ਪ੍ਰਥਮ ਸੋ ਬੀਰ ਬਿਲੰਦਾ। ਹਜ਼ਰਤਿ ਸ਼ਾਹਜਹਾਂ ਕੇ ਸੰਗ। ਹਤਿ ਉਮਰਾਵ ਕਰੇ ਵਡ ਜੰਗ ॥੪॥ ਤਿਸ ਕੋ ਪੋਤ੍ਰ ਬਿਲੰਦ ਬਹਾਦੁਰ। ਪਿਤਾ ਸੰਤ ਸ੍ਰੀ ਤੇਗ ਬਹਾਦਰ। ਤਿਨਹੁੰ ਜ਼ਿਮੀਂ ਤਹਿੰ ਮੋਲ ਸੁ ਲੀਨੀ। ਆਨੰਦ ਪੁਰਾ ਥਸਾਵਨ ਕੀਨੀ ॥ ੫ ॥ ਇਹ ਸਭਿ ਭੇਵ ਆਪ ਸੋਂ ਕਹਨੋ। ਕਰਹੁ ਕਾਜ ਜੈਸੇ ਚਿਤ ਚਹਨੋ'।ਭੀਮ ਚੰਦ ਤੇ ਸੁਨਨੋਂ ਬ੍ਰਿਤਾਂਤ। ਜਾਨਨੋਂ ਸੂਬੇ ਤਬਿ ਭਲਿ ਭਾਂਤ ॥ ੬ ॥ ਕਹਨੋ 'ਨ੍ਰਿਪਤਿ ! ਲੈ ਕਰਿ ਦਲ ਜਾਵਹੁ। ਚਹੁੰ ਦਿਸ਼ਿ ਘੇਰਹੁ ਜੰਗ ਮਚਾਵਹੁ। ਦੋਨੋਂ ਸੂਬੇ ਹੁਇ ਤਮ ਸਾਥ। ਲਾਖਹੁੰ ਸੈਨ ਤੁਫੈਗੈਂ ਹਾਥ' ॥੭॥ਇਮ ਕਹਿ ਪੱਤ੍ਰ ਲਿਖੇ ਤਤਕਾਲੇ। ਪੁਰਿ ਸਿਰ੍ਹੰਦ ਲਵਪੁਰ ਕੋ ਚਾਲੇ। 'ਸਗਰੀ ਚਮ੍ਹੂੰ ਲੇਹੁ ਨਿਜ ਸੰਗ। ਕਰਹੁ ਅਨੰਦਪੁਰਿ ਗੁਰ ਸੋਂ ਜੰਗ ॥੮॥ ਮਿਲਹਿ ਤ ਮੇਲ ਲੇਹੁ ਸਨਮਾਨਹੁ। ਹਜ਼ਰਤਿ ਕੇ ਸਮੀਪ ਗੁਰ ਆਨਹੁ। ਨਤੁ ਗਿਰਪਤਿਨਿ ਸਾਥ ਲਿਹੁ ਸਾਰੇ। ਲਰਹਿ ਅਰਹਿਰਣਮਹਿੰਲਿਹੁਮਾਰੇ' ॥੯॥ ਜਹਿੰ ਜਹਿੰ ਧਾਵਨ ਕਰੇ ਪਠਾਵਨਿ[3]। 'ਚਢਹੁ ਨ ਬਿਲਮਹੁ ਅਪਨੇ ਥਾਵਨਿ[4]'। ਇੱਤ੍ਯਾਦਿਕ ਸੁਨਿ ਕਰਿ ਹਰਖਾਯੋ। ਭੀਮਚੰਦ ਹੁਇ ਤਯਾਰ ਅਲਾਯੋ ॥੧੦॥ 'ਨਿਤਪ੍ਰਤਿ ਸੁਧਿ ਸੁਨਿ ਕਰਿ ਸਹਿਸਾਇ। ਕਰਤਿ ਰਹੋ[6] ਸਭ ਰੀਤਿ ਸਹਾਇ'। ਕਰਿ ਸਲਾਮ ਘਿਘਿਆਇ ਘਨੇਰਾ। ਸੂਬੇ ਤੇ ਰੁਖਸਦ[7] ਤਿਹ ਬੇਰਾ ॥ ੧੧ ॥ ਮਜਲ ਬਡੀ ਕਰਿ ਤੁਰਨ ਧਾਯੋ। ਦੇਸ਼ ਕਲੂਰ ਆਪਣੇ ਆਯੋ। ਜਹਿੰ ਕਹਿੰ ਸੈਲਪਤੀ ਸਮੁਦਾਏ। ਲਿਖੇ ਪੱਤ੍ਰ ਪਰ-ਧਾਨ ਪਠਾਏ ॥ ੧੨ ॥ ਦਿੱਲੀ ਕੋ ਪ੍ਰਸੰਗ ਸਭਿ ਕਹਨੋ। ਲਘੁ ਦੀਰਘ ਸਭਿਹਿਨਿ ਮਨ ਲਹਨੋ। ਭਏ ਤਯਾਰ ਨਿਜ ਨਿਜ ਦਲ ਜੋਰੇ। ਜਿਸ ਜਿਸ

---

[1]ਕਵੇ ਬਹੁਤੀ (ਕੱਠੀ) ਹੋ ਜਾਂਦੀ ਹੈ। [2]ਤੀਰ ਚਲਾਉਣ ਵਿਚ ਗਜ਼ਬ ਕਰਦਾ ਹੈ ਭਾਵ ਨਿਪੁਣ ਹੈ। [3](ਉਸਦਾ) ਮਤਾ ਸੰਤਾਂ ਵਾਲਾ ਸੀ (ਅਸਾਂ) ਪਤਾ ਲਾਕੇ ਸੁਣਿਆ ਹੈ। [ਕਰਿ ਜੋਵਾ=ਭੁਤ ਕਰਕੇ, ਪਤਾ ਲਾਕੇ]। [3]ਹਲਕਾਰੇ ਭੇਜੇ। [4]ਆਪਣੇ ਥਾਵਾਂ ਤੋਂ ਚੜ੍ਹੋ ਦੇਰ ਨਾਂ ਲਾਓ। [6]ਕਰਦੇ ਰਹਿਣਾ। [7]ਵਿਦਾ ਹੋਇ। *ਪਾਃ—ਰਾਮਦਾਸ ਸੋਢੀ ਅਵਤਰਯੋ।

ਮਹਿ ਜੋਤਿਕ ਧਰ ਜ਼ੋਰੇ[1] ॥੧੩॥ ਇੰਦ੍ਰ ਪ੍ਰਸਤ[2] ਮਹਿ ਸੰਗਤਿ ਜੋਈ। ਸੁਨਿ ਪ੍ਰਸੰਗ ਸਭਿ ਲਸ਼ਕਰ ਢੋਈ[3]।ਮਿਲਿ ਕਰਿ ਦੁਰਿ ਲਿਖਿ ਕਰਿ ਅਰਦਾਸ[4]। ਸੁਧਿ ਹਿਤ ਪਠੀ ਗੁਰੂ ਕੇਪਾਸ॥੧੪॥"ਹੇ ਪ੍ਰਭੂ ! ਤੁਮ ਸ਼ਿਮ੍ਰਥ ਸਭਿ ਭਾਂਤੀ। ਸਭਿਨਿ ਰਿਦੇ ਕੀ ਜਾਨਹੁ ਬਾਤੀ। ਵਹਿਰ ਬ੍ਰਿਤੰਤ ਕਯੋਂ ਨ ਤੁਮ ਜਾਨਹੁ। ਘ੍ਰਟਿ ਘਟਿ ਕੇ ਮਾਲਿਕ ਪਹਿਚਾਨਹੁ॥੧੫॥ਤੁਮ ਸੇਵਾ ਅਰੁ ਅਪਨਿ ਭਲੇ ਹਿਤ। ਪਾਤੀ ਲਿਖੀ ਸੁਨੀ ਜਿਮ ਭੀ ਇਤ। ਰਾਜਨਿ ਤੁਮ ਪਰ ਕਰੀ ਪੁਕਾਰ।–ਹਮ ਪਰ ਗੁਰੂ ਬਲੀ ਪਰਿ ਭਾਰ[5]–॥੧੬॥ ਦੱਖਣ ਦਿਸ਼ਿ ਅਵ-ਰੰਗੁ ਜੁ ਲਿਖਯੋ[6]। ਤਿਨ ਬ੍ਰਿਤਾਂਤ ਪਠਿ ਕਰਿ ਸਭਿ ਲਖਯੋ[7]। ਦੁਇ ਸੂਬੇ ਪਰ ਹੁਕਮ ਪਠਾਯੋ[8]। ਸੋ ਚਲਿ ਕਰਿ ਦਿੱਲੀ ਪੁਰਿ ਆਯੋ[9] ॥ ੧੭ ॥ ਇਨ ਸੂਬੇ ਲਖਿ ਹਜ਼ਰਤ ਆਸ਼ੇ। ਦੌਨਹੁੰ ਪਰ ਸੋ ਹੁਕਮ ਪ੍ਰਕਾਸ਼ੇ। ਲਵਪੁਰਿ ਅਰੁ ਸਿਰੰਦ ਬਡ ਲਸ਼ਕਰ। ਲਰਿਬੇ ਹੇਤੁ ਆਇ ਹੈਂ ਤੁਮ ਪਰ ॥੧੮॥ ਰਣ ਕੇ ਛੁਧਤਿ ਤੁਰਕ ਗਨ ਆਵੈਂ। ਹਯ ਗਜ ਸਾਥ ਚੌਂਪ ਤੇ ਧਾਵੈਂ। ਮਿਜਮਾਨੀ ਬਹੁ ਇਨਕੋ ਹੋਤ[10]। ਕਰੀਅਹਿ ਤਯਾਰੀ ਬਨਹੁ ਸੁਚੇਤ ॥ ੧੯ ॥ ਸਿਪਰ ਪਾਤਰਾਂ[11] ਆਗੇ ਕਰਿ ਕਰਿ। ਕੜਛੇ ਪੁੰਜ ਖੜਗ ਕਰ ਧਰਿਧਰਿ।ਗੁਲਕਾਂ ਸ਼ੱਕਰਪਾਰੇ ਬ੍ਰਿੰਦ। ਕਰਹਿ ਪਰੋਸਨਿ ਸ਼ੁਭਤ ਬਿਲੰਦ ॥ ੨੦ ॥ ਚੱਕ੍ਰ ਜਲੇਬ,ਸੁਹਾਰੀ[12] ਖਪਰੇ[13]।ਬੂੰਦੀ ਅਨੀ ਤੀਰ ਗਨ ਅਪਰੇ[14]। ਤੋਪ ਜੰਬੂਰ ਜੰਜੈਲਨਿ ਗੋਰੇ। ਮੋਦਕ ਦੇਹੁ ਚਹਤਿ ਨਹਿੰ ਥੋਰੇ[15] ॥ ੨੧॥ ਪ੍ਰੋਸਨ ਹਾਰ ਬੀਰ ਗਨਧੀਰ।ਕਰਹੁ ਇਕੱਤ੍ਰ ਪ੍ਰਭੂ ਇਨ ਭੀਰੁ[16]।ਇਮਲਿਖਿ ਧਾਵਨ[17] ਹਾਥ ਪਠਾਈ । ਤੂਰਨ ਹੀ ਆਨੰਦਪੁਰਿ ਆਈ ॥ ੨੨ ॥ 'ਦਿੱਲੀ ਸੰਗਤਿ ਬੰਦਤਿ ਸਬੈ'। ਇਮ ਕਹਿ ਅੱਗੁ ਧਰੀ ਗੁਰ ਤਬੈ। ਕਰ ਮਹਿੰ ਲੈ ਉਠਾਇ ਕਰਿ ਬਾਚੀ। ਦਈ ਸੁਨਾਇ ਸਭਿਨਿ ਕੋ ਸਾਚੀ ॥ ੨੩ ॥ 'ਗੁਰ ਸੰਗਤ ਕੋ ਧੰਨ' ਬਖਾਨਾ।'ਸੁਨਹੁ ਖਾਲਸਾ ! ਕਾਜ ਮਹਾਨਾ।ਹੁਇ ਹੈ ਅਬਿ ਘਮੰਡ ਬਲਵੰਡਾ। ਸੰਘਰ ਕਰੋ ਬਿਲੰਦ ਪ੍ਰਚੰਡਾ ॥ ੨੪ ॥ ਇਸ ਕੇ ਸਮ

[1]ਬਲ ਰੱਖਦੇ ਸੀ। [2]ਦਿੱਲੀ। [3]ਕੱਠੇ ਹੋਣ ਦਾ। [4]ਛਿਪਕੇ ਅਰਦਾਸ ਲਿਖ ਘੱਲੀ. [5]ਭਾਰੀ ਬਲੀ ਪਿਆ ਹੈ। [6]ਦੱਖਣ ਵਲ ਨੂਰੰਗੇ ਨੂੰ ਜੋ (ਸੂਬੇ ਨੇ) ਲਿਖਜਾ ਸੀ। [7]ਔਰੰਗੇ ਨੇ ਪੜ੍ਹ ਕਰਕੇ ਜਾਣ ਲਿਆ ਸਾਰਾ ਹਾਲ। [8](ਨੂਰੰਗੇ ਨੇ)ਭੇਜਿਆ ਹੈ ਹੁਕਮ। [9]ਉਹ (ਦੂਤ)ਦੱਲਕੇ ਦਿੱਲੀ ਆ ਗਿਆ ਹੈ। [10]ਇਨ੍ਹਾਂ ਦੀ ਪ੍ਰਾਹੁਣਚਾਰੀ ਵਾਸਤੇ ਭਾਵ ਲੜਨ ਵਾਸਤੇ। [11]ਢਾਲਾਂ ਰੂਪੀ ਪੱਤਲਾਂ। [12]ਸਾਦੀ ਪੂਰੀ [ਸੰਸ:,ਸੁਘਹਾਰ।ਹਿੰਦੀ,ਸੁਹਾਰੀ]। [13]ਵੱਡੀ ਮੁਖੀ ਵਾਲੇ ਤੀਰ। [14]ਹੋਰ ਸਾਦੇ ਤੀਰਾਂ ਦੀਆਂ ਅਣੀਆਂ ਟੂੰਦੀ ਹੋਵੇ। [15](ਜਿੰਨੇ) ਚਾਹੁੰਣ, ਓਤੋ ਨਾ (ਹੋਣੇ)। [16]ਇਨ੍ਹਾਂ ਕਾਇਰਾਂ ਲਈ। [17]ਹਲਕਾਰੇ ਦੇ।

ਕੁਛ ਨਾਂਹਿਨ ਆਛੀ। ਲੋਕ ਪ੍ਰਲੋਕ ਸੁਖਦ ਬਡ ਬਾਛੀ। ਦੀਨ ਮਜਬ ਕੋ ਜੁੱਧ[1] ਬਿਸਾਲਾ। ਪ੍ਰਾਪਤਿ ਬਡਿਭਾਗੀ ਇਸ ਕਾਲ॥੨੫॥ਨਿ੍ਰਭੈ ਜੰਗ ਮਹਿੰ ਖੜਗ ਪ੍ਰਹਾਰੋ। ਸਨਮੁਖ ਥਿਰੋ ਸ਼ੱਤ੍ਰੁ ਗਨ ਮਾਰੋ। ਮਹਾਂ ਸੁਜਸੁ ਕੋ ਪ੍ਰਾਪਤਿ ਹੋਵਹੁ।ਲੈਨਿ ਪਰਮਪਦ*ਕੋ ਮਗਜੋਵੋਹੁ॥੨੬॥ ਸੰਮਤਿ ਘਨੇ ਤਪਹਿ[2] ਤਪ ਭਾਰੇ। ਬਰਖਾ ਸੀਤ ਰੁ ਉਸ਼ਨ ਸਹਾਰੇ। ਸੰਕਟ ਅਨਿਕ ਭਾਂਤਿ ਕੇ ਝਾਲੇ। ਸਭਿ ਜਗ ਸੁਖ ਤੇ ਬਨਹਿ ਨਿਰਾਲੇ ॥ ੨੭ ॥ ਤਿਨ ਕੋ ਭੀ ਦੁਰਲਭ ਪਦ ਜੋਇ। ਕਰਹਿ ਜਤਨ ਜੋਗੀ ਚਹਿ ਸੋਇ। ਰਣ ਮਹਿੰ ਮ੍ਰਿੱਤੁ ਹੋਇ ਸੋ ਪਾਵਹੁ।ਏਕ ਪਲਕ ਮਹਿੰ ਤਹਾਂ ਸਿਧਾਵਹੁ॥੨੮॥ ਜੋ ਅਬਿ ਲਰਹਿ ਮਰਹਿ ਸਹਿਕਾਮੀ। ਸੋ ਤੂਰਨ ਹੁਇ ਸੁਰਪੁਰਿਗਾਮੀ[3]। ਤਹਿੰ ਕੇ ਸੁਖ ਭੋਗੈ ਚਿਤ ਚਹੈ। ਆਦਿ ਅਪਸਰਾਂ ਜੋਤਿਕ ਅਹੈਂ ॥ ੨੯ ॥ ਪੁਨ ਅਵਨੀ ਪਰ ਹ੍ਵੈ ਹੈ ਰਾਜੇ। ਸਭਿ ਸੁਖ ਭੋਗੈ ਵਧਹਿ ਸਮਾਜੇ। ਮੇਰੀ ਸਿੱਖੀ ਬਹੁਰ ਕਮਾਇ। ਮਿਲਹਿ ਆਨਿ ਮੁਝ ਆਨੰਦ ਪਾਇ ॥੩੦॥ਜੋ ਨਿਸ਼ਕਾਮੀ ਜੰਗ ਮਝਾਰਾ। ਮਾਰਹਿ ਮਰਹਿ ਗਹਹਿ ਹੱਥਯਾਰਾ। ਸੋ ਮਮ ਸੰਗ ਸਦਾ ਹੀ ਰਹੈ। ਪਦ ਜੋਗਿਨਿ ਜੋ ਦੁਰਲਭ ਅਹੈ[4]॥੩੧॥ਆਗੇ ਲਾਖਹੁੰਛੱਤ੍ਰੀ ਭਏਰਣ ਮਹਿੰ ਮਰੇ ਸੁਰਗ ਸਭਿ ਗਏ।ਛਪੀ ਨਹੀਂ ਇਹ ਜਗ ਮਹਿੰ ਕਥਾ।ਜੋਧੇ ਕੋ ਸੁਖ ਪ੍ਰਾਪਤਿ ਜਥਾ ॥ ੩੨ ॥ ਪੁਨ ਮੈਂ ਤੁਮਰੇ ਸੰਗ ਸਹਾਈ। ਲੋਕ ਪ੍ਰਲੋਕ ਬਿਖੈ ਜਹਿ ਜਾਈ[5]। ਇੱਤਯਾਦਿਕ ਉਪਦੇਸ਼ਤਿ ਸ੍ਵਾਮੀ। ਭਯੋ ਖਾਲਸਾ ਸੰਘਰਕਾਮੀ[6] ॥੩੩॥ ਦੀਪਮਾਲ ਕੋ ਆਯੋ ਮੇਲਾ। ਸੰਗਤਿ ਜਿਤ ਕਿਤ ਭਈ ਸਕੇਲਾ। ਚਹੁੰਦਿਸ਼ਿ ਤੇ ਦਰਸ਼ਨ ਹਿਤ ਧਾਏ। ਵਸਤੁ ਅਕੋਰ ਦਰਬ ਗਨ ਲ੍ਯਾਏ ॥੩੪॥ਆਨੰਦਪੁਰਿ ਕੇ ਚਹੁੰ ਦਿਸ਼ਿ ਡੇਰੇ। ਸਿਖ ਸੰਗਤਿ ਕੀ ਭੀਰ ਘਨੇਰੇ। ਤੁੰਗ ਦਮਦਮੇ ਪਰ ਗੁਰ ਥਿਰੇ। ਆਇ ਸਰਬ ਨੇ ਦਰਸ਼ਨ ਕਰੇ ॥ ੩੫ ॥ ਚਾਮਰੁ ਚਾਰ ਚਲਾਚਲ ਹੋਵਤਿ। ਬਾਰ ਬਾਰ ਢੁਰਤੋ ਸਭਿ ਜੋਵਤਿ। ਮੁਖ ਮੰਡਲ ਪਰ ਕੁੰਡਲ ਡੋਲ। ਮੁੰਦਰ ਦ੍ਰਿਗ ਜੁਗ ਉਪਮ ਅਤੋਲ ॥ ੩੬ ॥ ਕ੍ਰਿਪਾਦ੍ਰਿਸ਼ਟਿ ਮੰਗਤਿ ਕੋ ਹੇਰਤਿ। ਬੈਠ ਖਰੇ ਸਾਭਨਿ ਦਿਸ਼ਿ ਪ੍ਰੇਰਤਿ। ਕਰਤਿ ਖਰੇ ਅਰਦਾਸ ਅਗਾਰੀ। ਕੌਸ਼ਪ ਕਰਤਿ ਅਕੋਰ ਸੰਭਾਰੀ

[1]ਧਰਮ ਦਾ ਯੁੱਧ। [2]ਤਪਦਾ ਰਹੇ। [3]ਸੁਰਗ ਪਹੁੰਚੇਗਾ। [4]ਜੋ ਪਦਵੀ ਜੋਗੀਆਂ ਨੂੰ ਭੀ ਦੁਰਲਭ ਹੈ ਅਰਥਾਤ ਮੇਰੇ ਨਾਲ ਰਹਿਣ ਦੀ ਪਦਵੀ। [5]ਜਿੱਥੇ ਜਾਓਗੇ। [6]ਜੰਗ ਦੀ ਇੱਛਾ ਵਾਲਾ।

*ਪਰਮ ਪਦ ਦੀ ਕਠਨ ਪ੍ਰਾਪਤੀ ਦਾ ਵੇਰਵਾ ਅੱਗੇ ਦੱਸਦੇ ਹਨ।

॥੩੭॥ਸਭਿ ਸੈਗਤਿ ਮਹਿ ਹੁਕਮ ਬਖਾਨਾ।[1]ਜੋ ਹੱਥਯਾਰ ਧਰੈ ਨਿਜ ਪਾਨਾ। ਗੁਰ ਕੀ ਸੇਵਾ ਹਿਤ ਸੋ ਰਹੈ[1]। ਮਿਲਹਿ ਚਾਕਰੀ ਜੋ ਧਨ ਚਹੈ ॥੩੮॥ ਰਣ ਤੁਰਕਨਿ ਸਨ ਪਰੈ ਹਮਾਰਾ।ਜੋਧਾ ਰਹੈਂ ਲੇਹਿ ਹੱਥਯਾਰਾ[2]।ਸੁਨਿ ਕਰਿ ਜਿਨ ਰਹਿਬੋ ਚਿਤ ਧਰੇ। ਤਿਨਕੋ ਚਿਹਰੇ ਲੇਖਨਿ ਕਰੋ[2] ॥੩੯॥ ਜਿਨ ਕੇ ਢਿਗ ਆਯੁਧ ਤਬਿ ਨਾਂਹੀ। ਬਖਸ਼ੇ ਦਰਬਾਰਹੁੰ ਕਰ ਤਾਂਹੀ। ਤੀਰ ਤੀਰ ਜੋ ਦੇਸ਼ ਬਿਸਾਲੇ। ਮਾਝੇ ਆਦਿ ਸਿੰਘ ਜਹਿਂ ਜਾਲੇ ॥ ੪੦ ॥ ਹੁਕਮ ਗੁਰੂ ਕੋ ਸਭਿ ਪਰ ਗਯੋ।ਸੁਨਿ ਸੁਨਿ ਆਇ ਮੇਲ ਗਨ ਕਯੋ।ਰਹੇ ਹਜ਼ੂਰ ਬਿਖੈ ਬਹੁ ਸਿੰਘਾ। ਸ਼ਸਤ੍ਰਨਿ ਸਹਿਤ ਸ਼ੱਤ੍ਰੁ ਮ੍ਰਿਗ ਸਿੰਘਾ[3] ॥ ੪੧ ॥ ਸੈਗਤਿ ਅਪਰ ਲਿਏ ਸਿਰੁਪਾਇ।ਗਮਨੇ ਘਰ ਰਜਾਇ ਗੁਰ ਪਾਇ। ਪੁਰਿਅਨੰਦ ਮਹਿ ਬੀਰ ਬਿਸਾਲੇ। ਭਈ ਭੀਰ ਜਿਤ ਕਿਤ ਬਿਤ ਜਾਲੇ ॥ ੪੨ ॥ ਗੁਲਕਾਂ ਅਨਿਕ ਘਰੈਂ ਸੁਨਿਆਰੇ। ਬ੍ਰਿੰਦ ਬਰੂਦ ਹੋਤਿ ਹੈਂ ਤਯਾਰੇ।ਤੋਮਰ ਸੇਲੇ ਸਾਂਗ ਘਰੈਤੇ।ਬਾਨ ਬਨਾਇ ਬਨਾਇ ਧਰੈਤੇ ॥ ੪੩ ॥ ਧਨੁਖ ਕਠੋਰ ਸਮੂਹ ਤਮਾਚੇ। ਲੇ ਲੇ ਬਖਸ਼ਤਿ ਸ਼੍ਰੀ ਗੁਰ ਸਾਚੇ। ਦਿਨ ਪ੍ਰਤਿ ਤਯਾਰੀ ਸ਼ਿਘਰ ਕੇਰੀ। ਕਲਗ਼ੀਧਰ ਇਮ ਕਰਤਿ ਘਨੇਰੀ ॥ ੪੪ ॥ ਚਾਕਰ ਅਪਰ ਹਿੰਦੁ ਕੈ ਤੁਰਕਾ। ਆਵਤਿ ਰਹਤਿ ਸੁਨਤਿ ਜਸ ਗੁਰ ਕਾ।ਰਾਖਹਿਂ ਤਿਸੈ ਲਿਖੈਂ ਦਰਮਾਹਾ[4]।ਇਮ ਬਹੁ ਭੀਰ ਅਨੰਦਪੁਰਿ ਮਾਂਹਾ ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮ ਰੁਤੇ 'ਸੈਗ ਤਿਆਰੀ' ਪ੍ਰਸੰਗ ਬਰਨਨੰ ਨਾਮ ਸਪਤਮੋ ਅੰਸੂ ॥ ੭ ॥

੮. [ਪਹਾੜੀਆਂ ਤੇ ਮ੍ਰਿਗਿਆਂ ਦੀ ਚੜ੍ਹਾਈ]।

ਦੋਹਰਾ ॥ ਭੀਮਚੰਦ ਸੈਲੇਂਦ੍ਰ ਕੁਪਿ ਗਿਰਪਤਿ ਲਏ ਹਕਾਰਿ। ਪੁਰਬ ਆਇ ਹੈਂ ਫੂਰੀਆ ਨਿਜ ਸੈਨਾ ਕਰਿ ਤਯਾਰ॥੧॥ਚੌਪਈ॥ਚਢੋ ਘਮੰਡ ਚੰਦ ਤਹਿਂ ਆਯੋ।ਸੋ ਅਨੀਕਨੀ ਅਪਨੀ ਲਯਾਯੋ।ਬੀਰਸਿੰਘ ਜਸੁਪਾਲੀ ਆਇ। ਨਾਲੇ-ਗੜ੍ਹੀਏ ਮਿਲਿ ਸਮੁਦਾਇ॥੨॥ਕੁੱਲੂ ਅਰੁ ਕੈਂਠਲ ਠਕੁਰਾਈ। ਮੰਡ ਸਪਤੀ ਸੈਨ ਚਢਿ ਆਈ। ਜੈਮੂ ਨੂਰਪੁਰੇ ਤੇ ਧਾਏ।ਨਗਰ ਹਰੀਪੁਰ ਚਮੂੰ ਬਨਾਏ ॥ ੩ ॥ ਚੇਬਿਆਲ ਗਨ ਆਇ ਮਦੂਲੀ। ਸ਼ਾਹ ਅਨੀ ਤੇ ਚੌਂਪ ਸੁ ਦੂਲੀ[5]। ਗ੍ਵਾਲੀਏਰ ਸ਼੍ਰੀ ਨਗਰ ਮਝਾਰੇ। ਚਾਢ ਧਾਈ ਸੈਨਾ ਬਲ ਭਾਰੇ ॥ ੪ ॥ ਪੁਰਿ ਬਿਸ਼ਹਿਰ[6] ਕੇ ਸੁਭਟਿ ਭਟੈਤ। ਬਿਝੜ ਵਾਲੀਏ ਚੜੇ ਤੁਰੈਤ। ਚੰਦੇਸ਼ੁਰ

[1]ਸੇਵਾ ਲਈ (ਏਥੇ ਹੀ) ਰਹਿ ਜਾਵੇ। [2]ਹੁਲੀਏ ਅਰਥਾਤ ਨਾਮ ਪਤੇ ਲਿਖ ਲਏ। [3]ਸ਼ੱਤ੍ਰੂ ਰੂਪੀ ਮਿਰਗਾਂ ਉਤੇ ਸ਼ੇਰ ਵਤ। [4]ਤਨਖਾਹ। [5]ਪਾਤਸ਼ਾਹੀ ਫੌਜ ਦੇ ਆਉਣ ਦੇ ਕਾਰਨ ਇਨ੍ਹਾਂ ਨੂੰ ਦੂਣਾ ਚਾਉ ਚੜ੍ਹਿਆ ਹੈ। [6]ਜਿਸਨੂੰ ਰਾਮ ਪੁਰ ਬੁਸ਼ਹਿਰ ਕਹਿੰਦੇ ਹਨ।

ਅਰੁਘਨੋਦੜੋਲਾਮਿਲਿ ਛਢਵਾਲੀਬੈਧਿ ਬੈਧਿ ਟੋਲ॥੫॥ਗੂਜਰ ਰੈਘੜਬ੍ਰਿੰਦ ਗਵਾਰ। ਮਿਲੀ ਚਮੂੰ ਅਰੁ ਪੂਜਾ ਪਹਾਰ[1]। ਦੂਰ ਦੂਰ ਲਗਿ ਡੇਰੇ ਡਾਨੇ। ਗਨ ਸਊਰ ਪੈਦਲ ਬਿਸਤਾਰੇ ॥ ੬ ॥ ਉਤ ਦਿੱਲੀ ਤੇ ਲਸ਼ਕਰ ਚਢਨੋ। ਲਰਿਬੇ ਹਿਤ ਉਤਸਾਹ ਜਿ ਬਧਨੋ। ਦੁੰਦਭਿ ਪੁੰਜ ਬਜਤਿ ਜਿਸ ਮਹੀਆ। ਬਰਣ ਬਰਣ ਕੀ ਧੁਜ[2] ਕਰ ਗਹੀਆ ॥੭॥ ਮਜਲ ਕਰਤਿ ਮਗ ਉਲੰਘਤਿ ਧਾਏ। ਪੁਰਿ ਸਿਰੰਦ ਮੈਂ ਸਭਿ ਦਲ ਆਏ। ਡੇਰਾ ਕਰਨੋ ਹੋਤ ਬਿਸਰਾਮੁ। ਤਹਾਂ ਵਜੀਦਖਾਨ ਕੋ ਧਾਮੁ ॥ ੮ ॥ ਸਭਿ ਸੋਂ ਮਿਲਨੋ ਸੇਵ ਨਿਬਹਾਈ। ਆਪ ਚਢਨ ਤਯਾਰੀ ਕਰਿਵਾਈ। ਬ੍ਰਿੰਦ ਬਰੂਦ ਸੁ ਗੁਲਕਾਂ ਦੀਨਿ।ਤੋਪ ਜੰਬੂਰਨ ਤਯਾਰੀ ਕੀਨਿ ॥੯॥ ਘਨੀ ਤੁਰੰਗਨਿ ਚਮੂੰ ਕਰਾਲਾ। ਪੈਦਲ ਬ੍ਰਿੰਦ ਤਯਾਰ ਤਤਕਾਲਾ। ਜੰਗ ਸਮਾਜ ਕਰਨੋ ਬਡ ਭਾਰੀ। ਮਿਲਨੋ ਤਮਾਮ ਜੁ ਲਸ਼ਕਰ ਤਯਾਰੀ[3] ॥੧੦॥ ਹੋਤਿ ਪ੍ਰਾਤ ਕੋ ਬਜੇ ਨਗਾਰੇ। ਸੁਨਿ ਤੁਰੰਗ ਪਰ ਜ਼ੀਨਨਿ ਡਾਰੇ। ਤਹਿ ਸੰਗਤਿ ਗੁਰ ਕੀ ਸੁਨਿ ਬਾਤ। ਲਿਖੀ ਪੱਤ੍ਰਿਕਾ ਸਕਲ ਬ੍ਰਿਤਾਂਤ ॥੧੧॥ 'ਮਹਾਰਾਜ ਰਾਜਨ ਕੇ ਰਾਜਾ! ਦੇਡਹੁ ਦੁਸ਼ਟ ਗ਼ਰੀਬ ਨਿਵਾਜਾ!ਭੀਮਚੰਦ ਮੂਰਖ ਕਹਿਲੂਰੀ। ਫਿਰਨੋ ਪੁਕਾਰ ਕਰਤਿ ਇਛ ਪੂਰੀ[4] ॥੧੨॥ ਦੱਖਣ ਗਮਨਨੋ ਸ਼ਾਹੁ ਸਮੀਪ। ਲਿਏ ਲਰਨ ਕੋ ਬ੍ਰਿੰਦ ਮਹੀਪ। ਅਵਰੰਗ ਰਿਸਨੋ ਪਠਨੋ ਬਡ ਲਸ਼ਕਰ। ਦਿੱਲੀ ਤੇ ਧਾਏ ਚਿਤ ਰਿਸ ਧਰਿ ॥੧੩॥ ਅਬਿ ਸਿਰੰਦ ਮਹਿੰ ਘਾਲਨੋ ਡੇਰਾ। ਇਤ ਤੇ ਲੀਨ ਬਟੋਰ ਬਡੇਰਾ। ਤੋਪ, ਰਹਿਕਲੇ, ਪੁੰਜ ਧਮਾਕੇ। ਚਲਤਿ ਜਮੂਰੇ ਧਰਾ ਧਮਾਕੇ[5] ॥ ੧੪ ॥ ਆਪ ਵਜੀਦਖਾਨ* ਕਰਿ ਤਯਾਰੀ। ਰਾਵਰਿ ਸੰਗ ਜੰਗ ਚਹਿ ਭਾਰੀ। ਪਹੁੰਚੇ ਹੀ ਸਮਝਹੁ ਨਿਜ ਪਾਸ। ਆਪ ਭਿ ਕਰਿ ਲਿਹੁ ਲਰਨਿ ਪ੍ਰਯਾਸ ॥ ੧੫ ॥ ਇਤ ਤੁਰਕਾਨੇ ਕੋ ਸਭਿ ਜ਼ੋਰ। ਲਖਹੁ ਪ੍ਰਭੂ ਆਯਹੁ ਤੁਮ ਓਰ' ਇੱਤਯਾਦਿਕ ਲਿਖਿ ਸੰਗਤਿ ਅਰਜ਼ੀ। ਕਰੀ ਪਠਾਵਨ ਢਿਗ ਸਤਿਗੁਰ ਜੀ ॥੧੬॥ ਸਰੇ ਦਿਵਾਨ[6] ਪਢੀ,ਸੁਨਿ ਕਰਿਕੈ। 'ਤੁਰਕ ਸੈਨ ਉਮਡੀ ਇਤਿ ਚਰਿਕੈ'। ਸੁਨਿ ਕਲਗ਼ੀਧਰ ਕ੍ਰੋਧ ਬਿਸਾਲੇ। ਸਭਿ ਮਹਿ ਕਹੀ ਗਿਰਾ ਇਸ ਢਾਲੇ ॥੧੭॥ 'ਮੈਂ ਤੁਰਕਾਨਾ ਸਕਲ ਖਪਾਵੌਂ। ਰਾਜ ਤੇਜ ਜਗ ਬਿਖੈ ਉਠਾਵੌਂ। ਕਰਿ ਕਰਿ ਕੂਰੇ ਮਾਰਨਿ ਕਰੌਂ। ਓਜ ਬਿਸਾਲ ਸਰਬ ਪਰਹਰੌਂ ॥੧੮॥

---

[1]ਪਹਾੜ ਦੀ ਪ੍ਰਜਾ। [2]ਝੰਡੇ। [3]ਤਿਆਰ ਹੋਕੇ। [4]ਇੱਛਾ ਪੂਰੀ ਕਰਨ ਲਈ ਪਾਤਸ਼ਾਹ ਪਾਸ ਪੁਕਾਰ ਕਰਦਾ ਫਿਰਿਆ।[5]ਧਰਤੀ ਧਮਕਦੀ ਹੈ [6]ਦੀਵਾਨ ਦੇ ਵਿੱਚ। *ਠੀਕ ਨਾਮ ਵਜ਼ੀਰਖਾਨ ਹੈ।

ਹਤਹੁ ਖਾਲਸਾ! ਸ਼ਸਤ੍ਰਨਿ ਗਹਿ ਗਹਿ। ਹਿੰਦੂ ਤੁਰਕ ਅਪਨਿ ਰਿਪੁ ਲਹਿ ਲਹਿ'।ਕਰਤਿ ਹੁਤੇ ਪ੍ਰਭੁ ਇਸ ਬਿਧਿ ਬਾਤੀ।ਇਤਨੇ ਮਹਿੰ ਆਯਹੁ ਕਰ ਪਾਤੀ[1] ॥੧੬॥ 'ਲਵਪੁਰਿ ਕੀ ਸੰਗਤਿ ਕਰ ਜੋਰੇ। ਅਭਿਬੰਦਨ ਕਰਿ ਚਰਨ ਨਿਹੋਰੇ। ਲਿਖੀ ਪੱਤ੍ਰਿਕਾ ਪਠਿ ਅਹਿਵਾਲ। ਜਾਨ ਲੀਜੀਐ ਆਪ ਕ੍ਰਿਪਾਲ!' ॥ ੨੦ ॥ ਲੈ ਕਰਿ ਹਾਥ ਗਿਰੰਥੀ ਬਾਚੀ। ਪ੍ਰਥਮੇ ਖੁਸ਼ੀ ਗੁਰੂ ਤੇ ਜਾਚੀ।'ਲਵਪੁਰਿ ਕੋ ਸੂਬਾ ਬਲਿ ਭਾਰੀ।ਜ਼ਬਰਦਸਤ ਖਾਂ ਕੀਨਸਿ ਤਯਾਰੀ ॥ ੨੧ ॥ ਨਿਕਟ ਦੂਰ ਕੀ ਚਮੂੰ ਬਟੋਰੀ। ਆਯੋ ਚਹਤਿ ਆਪ ਕੀ ਓਰੀ। ਛੋਟੀ ਵਡੀ ਤੋਪ ਸੰਗ ਲੀਨਿ। ਕੂਚ ਆਜ ਪੁਰਿ ਤੇ ਕਰਿ ਦੀਨਿ' ॥੨੨॥ ਸੁਨੀ ਸਭਾ ਮਹਿੰ ਹਰਖੇ ਸਿੰਘ। ਮ੍ਰਿਗਨ ਆਮਦਨ ਤੇ[2] ਜਿਮ ਸਿੰਘ। ਸ਼੍ਰੀ ਗੋਬਿੰਦ ਸਿੰਘ ਬਹੁ ਤਕਰਾਈ। ਦਏ ਸ਼ਸਤ੍ਰ ਸੁਭਟਨਿ ਸਮੁਦਾਈ ॥੨੩॥ ਰਿਦੇ ਬੀਰ ਰਸ ਸਭਿ ਕੇ ਜਾਗਾ। ਕਹੈਂ ਪਰਸਪਰ 'ਹਮ ਬਡਭਾਗਾ। ਜੀਤਹਿੰ ਸ਼ਤ੍ਰੁਨਿ ਸੁਖ ਜਸ ਪਾਵਹਿੰ।ਖੁਸ਼ੀਕਰਹਿੰ ਪ੍ਰਭੁ ਜਸੋਂ ਹਮ ਭਾਵਹਿੰ[3] ॥੨੪॥ ਜੋ ਗੁਰੋ ਹਿਤ ਅਬਿ ਤਜਹਿੰ ਸਰੀਰ। ਮਾਰਨ ਮਰਨ ਧਰਹਿੰ ਰਣ ਬੀਰ।ਸਤਿਗੁਰ ਹੋਇੰ ਪ੍ਰਲੋਕ ਸਹਾਇ।ਥਿਰਹਿੰ[4] ਊਚ ਪਦਵੀ ਕੋ ਪਾਇ' ॥ ੨੫ ॥ ਕੋਚਿਤ ਕਰਿ ਉਰ ਹਰਖ ਮਹਾਨੇ। ਕੀਨੇ ਅਪਨ ਕੋਸਰੀ ਥਾਨੇ। ਕਿਨਹੁੰ ਤਿਲੌਨਾ ਅਰੁਨ ਸਰੀਰ[5]। ਜੁਝਨਿ ਜੋਗ[6] ਧਰੇ ਤਨ ਚੀਰ ॥੨੬॥ 'ਚਾਰ ਦਿਵਸ ਕਜਾ ਜਗਮਹਿੰ ਜੀਵਨ।ਕਯੋਂ ਨ ਲੇਹਿੰਪਦ ਆਨੰਦ ਥੀਵਨ। ਪਿਖਹੁ ਮਹਾਭਾਰਥ ਕੇ ਰਾਜੇ। ਬਾਂਛਤਿ ਸੁਰਗ ਲਰੇ ਕੁਲ ਲਾਜੇ[7] ॥੨੭॥ ਨਿਰਸੰਸੈ ਸੁਰਲੋਕ ਸਿਧਾਰੇ। ਜਨਮ ਮਰਨ ਕੇ ਕਸ਼ਟ ਨਿਵਾਰੇ। ਕਹਾਂ ਜਗਤਿ ਸੁਖ ਦੈ ਦਿਨ ਕੇਰਾ। ਨਿਸ਼ਚੈ ਮਰਨਿ ਅੰਤ ਕੀ ਬੇਰਾ॥੨੮॥[8]ਪਰਿ ਹਰਿ ਮੰਚ ਪ੍ਰਾਣ ਕੋ ਤਯਾਗਨ। ਆਯੁਧ ਧਾਰੀ ਤਿਹ ਬਡ ਭਾਗ ਨ[9]।

---

[1]ਹੱਥ ਵਿਚ ਚਿੱਠੀ ਲਈ (ਹਲਕਾਰਾ) ਆਯਾ। [2]ਹਰਨਾਂ ਦੇ ਔਣ ਤੇ। [3]ਜਿਵੇਂ ਪ੍ਰਭੂ (ਗੁਰੂ ਜੀ) ਨੂੰ ਚੰਗੀ ਲੱਗੇ (ਤਿਵੇਂ ਉਹਨਾਂ ਨੂੰ) ਅਸੀਂ ਖ਼ੁਸ਼ੀ ਕਰਾਂਗੇ। ਅੰਨ੍ਹੇ—ਜਸੋਂ ਪ੍ਰਭੁ ਭਾਵੈ (ਤਸੋਂ) ਖੁਸ਼ੀ ਕਰਦਿੰ ਹਮ। [4](ਅਸੀਂ) ਟਿਕਾਂਗੇ। [5]ਕਿਸੇ ਨੇ (ਤਿਲੌਨਾ=) ਦੁਰਮਈ ਤੇ ਕਿਸੇ ਨੇ ਲਾਲ (ਪ੍ਰਸ਼ਾਕਾ ਸਰੀਰ ਤੇ) ਪਹਿਰਿਆ। (ਅ) ਕਿਸੇ ਨੇ ਲਾਲ ਵੱਟਣਾ ਸਰੀਰ ਤੇ (ਮਲਿਆ) [ਤਿਲੌਨਾ=ਮਿੱਠੇ ਤੇਲ ਤੇ ਲਾਲ ਚੰਦਨ, ਛਾਣ ਬੂਰਾ ਆਦਿ ਪਦਾਰਥਾਂ ਤੋਂ ਬਣਦਾ ਹੈ]। [6]ਜੰਗ ਵਿਚ ਸ਼ਹੀਦ ਹੋ ਜਾਣ ਲਈ। [7]ਆਪਣੀ ਕੁਲ ਦੀ ਲਾਜ ਤੇ ਸੁਰਗ ਦੀ ਇੱਛਾ ਕਰਕੇ ਲੜੇ। [8]ਮੰਜੇ ਤੇ ਪੈਕੇ (ਭਾਵ ਬੀਮਾਰ ਪੈਕੇ) ਸ਼ਸਤ੍ਰ ਧਾਰੀ ਦਾ ਮਰਨਾ ਉਸ ਦੇ ਬਵੈ ਭਾਗ ਨਹੀਂ ਹਨ।

ਰੁਕਹਿ ਕੰਠ ਕਫ ਤੇ ਦੁਖ ਪਾਵੈ[1]। ਤਜੈ ਮੂਤ੍ਰ ਮਲ ਨਹੀਂ ਨਹਾਵੈ ॥੨੯॥ ਬਯਾਧ ਬਿਬਿਧ ਬਿਧਿ ਤਨ ਉਪਜਾਇ[2]। ਬਰਖਨ, ਮਾਸਨ ਦਿਨ ਦੁਖ ਪਾਇ[3]। ਅਤਿ ਸੰਕਟ ਤੇ ਛੂਟਹਿ ਪ੍ਰਾਨ। ਨਿਸ਼ਚੈ ਬਨੈ ਦੇਹਿ ਕੀ ਹਾਨ[4]॥ ੩੦॥ ਯਾਂਤੇ ਜੋਗ ਬੀਰਤਾ ਕਰਿਕੈ। ਦੇਹ ਛਿਨਕ ਮਹਿੰ ਪ੍ਰਾਨ ਨਿਕਰਿਕੈ। ਅਟਲ ਅਨੰਦ ਬਿਲੰਦੈ ਪਾਇ। ਸ਼੍ਰੀ ਸਤਿਗੁਰ ਕੇ ਚਰਨ ਸਮਾਇ ॥੩੧॥ ਮੁਕਤਿ ਲੋਹਿ ਜੋਧਾ ਨਿਸ਼ਕਾਮੀ। ਬਾਂਛਤਿ ਸੁਖ ਪ੍ਰਾਪਤਿ ਸਹਿਕਾਮੀ[5]। ਇਹ ਤੇ ਸਦਾਬਰਤ ਗੁਰ ਲਾਯੋ। ਲਰੇ ਜੰਗ, ਤਿਨ ਨਿਸ਼ਚੈ ਪਾਯੋ ॥੩੨॥ ਬਡੇ ਭਾਗ ਤੇ ਨਰ ਤਨ ਹੋਵਾ। ਤਿਨ ਤੇ ਅਧਿਕ ਪ੍ਰਭੂ ਗੁਰ ਜੋਵਾ। ਪੁਨ ਅਧਿਕਾਇ ਸੁ ਅੰਮ੍ਰਿਤ ਲੀਨਾ॥ਰੁ ਰਬਾਣੀ ਮਹਿੰ ਨਿਜ ਮਨ ਭੀਨਾ ॥੩੩॥ ਅਸ ਪਦ ਪਾਇ ਖੋਇ ਨਹਿ ਦੈ ਹੈ। ਕਸੌਂ ਨ ਸਫਲ ਗੁਰ ਢਿਗ ਕਰਿ ਲੈ ਹੈਂ।ਦਸ ਦਿਨ ਅਪਰ ਜੀਏ ਕਜਾ ਹੋਇ।ਐਸੋ ਲਾਭ ਤਜੈ ਨਹਿ ਕੋਇ[7] ॥ ੩੪ ॥ ਇਸ ਪ੍ਰਕਾਰ ਆਪਸ ਕੇ ਮਾਂਹਿ। ਕਹੈਂ ਖਾਲਸਾ, ਸੁਨਹਿ ਉਮਾਹਿ। ਸ਼ਸਤ੍ਰਨਿ ਕੀ ਤਯਾਰੀ ਸਭਿ ਕਰੈਂ।ਕਰਨਿ ਖੜਗ ਖਰ ਸਾਨੈਂ ਧਰੈਂ[8]॥੩੫॥ ਤੀਛਨ ਬਾਢ[9] ਲਾਇ ਕਰਿ ਰਾਖੇ।ਰਿਪੁ ਕੇ ਅੰਗ ਹਤਨਿ ਅਭਿਲਾਖੇ।ਤੋਮੜ ਆਦਿਕ ਤਯਾਰ ਤੁਫੰਗ। ਤੀਰਨ ਖਰ ਤੇ ਭਰਹਿਂ ਨਿਖੰਗ ॥ ੩੬ ॥ ਖਰ ਤੋਮਰ ਕੀ ਅਨੀ ਕਰੈਂਤੇ[10]।ਸੋਲੇ ਭਾਲੇ ਚੱਕ੍ਰ ਧਰੈਂਤੇ[11]। ਬਿਛੂਏ, ਪੇਸ਼ਕਬਜ਼, ਜਮਧਰ ਧਰਿ। ਅਲਪ ਤਮਾਂਚੇ ਤਜਿਏ ਭਰਿ ਭਰਿ[12] ॥ ੩੭ ॥ ਸੁੰਦਰ ਸਿਪਰਨਿ ਧਰੈਂ ਬਨਾਇ। ਗਮਨੈਂ ਬਾਹਰ ਸ਼ਸਤ੍ਰ ਲਗਾਇ। ਐਂਚਹਿਂ ਚਾਂਪ ਕਠੋਰ ਸ ਜ਼ੋਰ[13]।ਤਯਾਗਹਿਂ ਤੀਰ ਨਿਸ਼ਾਨੇ ਜੋਰਿ[14]॥੩੮॥ ਸਤਿਗੁਰ ਅੰਨ ਕਿਤਿਕ ਮੰਗਵਾਇ। ਨਿਜ ਦੁਰਗਨਿ ਮਹਿ ਰਖਿ ਸਮੁਦਾਇ। ਤੋਲ ਘ੍ਰਿੱਤ ਆਦਿਕ ਲੇ ਧਰੈਂ। ਬਾਂਛਤਿ ਵਸਤੁ ਬਟੋਰਨਿ ਕਰੈਂ ॥੩੯॥ ਬਹੁ ਬਿਜੀਆ ਆਛੀ ਮੰਗਵਾਇ। ਰਾਖੇ ਵਹਿਰ ਕੂੱਪ ਬੰਧਵਾਇ[15]। ਤਥਾ ਅਫੀਮ ਖਰਚ ਕੋ ਜਾਨੇ। ਕੀਨ ਅਨਾਵਨ ਸ਼ੁਭਟਨਿ ਖਾਨੇ[16] ॥ ੪੦ ॥ ਇਸ ਤੇ ਆਦਿ

[1]ਕੰਠ ਦੇ ਰੁਕਣ ਤੇ ਕਫ (ਖਾਂਸੀ ਆਦਿ) ਨਾਲ ਦੁਖ ਪਾਕੇ। [2]ਤਨ ਵਿਚ ਨਾਨਾ ਤਰ੍ਹਾਂ ਦੀਆਂ ਬੀਮਾਰੀਆਂ ਦੇ ਉਪਜਣ ਨਾਲ। [3]ਦਿਨਾਂ, ਮਹੀਨਿਆਂ, ਅਥਵਾ ਵਰਿਹਾਂ ਤਕ ਦੁਖ ਪਾਕੇ। [4](ਅੰਤ ਇਕ ਦਿਨ) ਮਰਨਾ ਨਿਸ਼ਚੇ ਹੈ। [5]ਕਾਮਨਾ ਵਾਲੇ ਨੂੰ। [6]ਤਿੱਖੇ ਕਰਨ ਹਿਤ ਸਾਣ ਤੇ ਖੜਗਾਂ ਲਾਉਂਦੇ ਹਨ। [7]ਧਾਰ। [8]ਮਰਾਂ ਦੀਆਂ ਅਣੀਆਂ ਤਿੱਖੀਆਂ ਕਰਦੇ ਹਨ। [9]ਧਾਰਨ ਕਰਦੇ ਹਨ। [10]ਭਰ ਭਰਕੇ ਚਲਾਉਂਦੇ ਹਨ ਛੋਟੇ ਤਮਾਂਚੇ (ਪਸਤੌਲ)। [11]ਜ਼ੋਰ ਨਾਲ। [12]ਜੋੜਕੇ। [13]ਕੱਪ ਟੈਨ੍ਹਾ ਰੱਖੇ। [14]ਸਰਮਿਆਂ ਦੇ ਖਾਣ ਲਈ।

ਜਿਤਿਕ ਰਣ ਤਮਾਰੀ। ਸ਼੍ਰੀ ਕਲਗੀਧਰ ਧਰਤਿ ਸੁਧਾਰੀ।ਲਗਹਿ ਦਿਵਾਨ ਖਾਲਸੇ ਕੇਰਾ। ਲਰਨ ਹੇਤੁ ਢਿਗ ਪ੍ਰਾਪਤਿ ਹੇਰਾ[1] ॥ ੪੧ ॥ ਉਪਦੇਸ਼ਤਿ[2] ਰਣ ਮਹਿਮਾ ਕਹਿ ਕਹਿ। 'ਲਹੋ ਸੁਜਸੁ ਪਾਵਨ ਕੋ ਮਹਿ ਮਹਿੰ[3]। ਹਿੰਦੂ ਤੁਰਕ ਸ਼ੱਤ੍ਰੁ ਨਿਜ ਲਹਿ ਲਹਿ[4]। ਕਰਹੁ ਬਿਨਾਸ਼ ਆਯੁਧਨਿ ਗਹਿ ਗਹਿ ॥ ੪੨ ॥ ਨਿਭੈ ਹੋਇ ਧੀਰਜ ਬਹੁ ਧਰਿ ਧਰਿ।ਉਰ ਉਤਸਾਹੁ ਆਪਨੇ ਕਰਿ ਕਰਿ। ਅਪਨਿ ਅਪਨਿ ਮੁਰਚਨਿ ਪਰ ਥਿਰਿ ਥਿਰਿ। ਨਿਕਟ ਬਿਲੋਕਹੁ ਮਾਰਹੁ ਫਿਰਿ ਫਿਰਿ॥੪੩॥ਹੇਲਾ ਝਾਲ ਅਰਿਨਿ ਸੋਂ ਅਰਿ ਅਰਿ[5]। ਪਿਖਹਿੰ ਤੁਮਹਿੰ ਭਾਗਹਿੰਗੇ ਡਰਿ ਡਰਿ। ਘਣੀ ਮਾਰ ਕਰੀਯਹਿ ਰਣ ਲਰਿ ਲਰਿ। ਜਿਸ ਤੇ ਭੈ ਧਰਿ ਕੈਪੈਂ ਥਰ ਥਰ[6] ॥ ੪੪ ॥ ਇਸ ਪ੍ਰਕਾਰ ਲਰਿਬੇ ਹੁਇ ਤਮਾਰ। ਕਰਹਿੰ ਪ੍ਰਤੀਖਨ 'ਮੰਡਹਿੰ ਰਾਰ'। [7]ਧੰਨ ਖਾਲਸਾ ਸਤਿਗੁਰ ਸਾਚਾ'। ਰਸ ਉਤਸਾਹ[8] ਬਿਖੈ ਚਿਤ ਰਾਚਾ ॥ ੪੫ ॥ ਆਪ ਅਲਪ ਸ਼ੱਤ੍ਰੁ ਸਮੁਦਾਈ। ਸਕਿ ਜਗ ਕੋ ਭਟ ਕੀਨਿ ਚਢਾਈ। ਤਉ ਅਨੰਦਤਿ, ਨਹਿੰ[9] ਦੁਚਿਤਾਈ। ਸਾਵਧਾਨ ਭੇ ਹੋਤਿ ਲਰਾਈ[10] ॥੪੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਜੈਗ ਤਿਆਰੀ' ਪ੍ਰਸੰਗ ਬਰਨਨੰ ਨਾਮ ਅਸ਼ਟਮੋ ਅੰਸੂ ॥ ੮ ॥

੯. [ਜੈਗ ਅਟੰਕ]।

ਦੋਹਰਾ॥ਪੁਰਿ ਸਿਰੰਦ ਤੇ ਚਢਿ ਚਲਨੋ ਲਸ਼ਕਰ ਬਡੋ ਬਟੋਰਿ। ਖਾਨ ਵਜੀਦਾ ਕ੍ਰੋਧਕੈ ਗਮਨਿ ਅਨੰਦਪੁਰਿ ਓਰ॥੧॥ਚੌਪਈ॥ਜੈਗ ਚਾਰ ਸੈ ਅਰੁ ਪੰਚਾਸ[11]। ਬਜੇ ਨਗਾਰੇ ਧੁਨਿ ਬਡ ਤਾਸ। ਇਤਨੇ ਹੀ ਨਿਸ਼ਾਨ ਫਹਿਰਾਇ। ਨਿਜ ਨਿਜ ਮਿਸਲਨਿ ਅੱਗੂ ਚਲਾਇ॥੨॥ਪੈਦਲ ਚਲਤਿ ਤੁਫੈਗ ਸੰਭਾਰੇ। ਤਮਾਰ ਤੁਰੰਗਮ ਪਰ ਅਸਵਾਰੇ। ਤੋਪੈਂ ਚਲੀ ਅਨੇਕ ਪ੍ਰਕਾਰੀ। ਉਮਡੋ ਦਲ ਜਲ ਸਮ ਬਹੁ ਬਾਰੀ[12] ॥ ੩ ॥ ਦੁੰਦਭਿ ਬਜਹਿੰ, ਪਟਹਿ, ਸ਼ਰਨਾਈ। ਰਣਸਿੰਘੇ ਬਾਜਹਿੰ ਸਮੁਦਾਈ।ਮਹਾਂ ਕੁਲਾਹਲ ਚਾਲਤਿ ਹੋਵਾ। ਉਡੀ ਧੂਲ ਨਹਿੰ ਸੂਰਜ ਜੋਵਾ ॥੪॥ ਕੈ ਘਨ ਘਟਾ ਬਿਥਰਿ ਕਰਿ ਚਾਲੀ।ਸ਼ਸਤ੍ਰ ਦਮੰਕਤਿ* ਛਟਾ ਬਿਸਾਲੀ। ਬਡੋ ਰੌਰ ਭਾ ਮਾਰਗ ਮਾਂਹੀ। ਕਹੀ ਬਾਤ ਸੁਨਿ·

[1]ਪਾਸ ਪ੍ਰਾਪਤ ਹੋਇਆ ਦੇਖਿਆ (ਖਾਲਸਾ)। [2](ਗੁਰੂ ਜੀ) ਉਪਦੇਸ਼ਦੇ ਹਨ। [3]ਧਰਤੀ ਵਿਚ। [4]ਜਾਣ ਜਾਣਕੇ। [5]ਵੈਰੀਆਂ ਨਾਲ ਅੜ ਅੜ ਕੇ। [6]ਕਵੀ ਜੀ ਕਹਿੰਦੇ ਹਨ:—'ਖਾਲਸਾ ਤੇ ਸਚੇ ਸਤਿਗੁਰੂ ਜੀ ਧੰਨ ਹਨ। [7]ਭਾਵ ਬੀਰ ਰਸ ਤੋਂ ਹੈ ਕਿਉਂਕਿ ਬੀਰ ਰਸ ਦਾ ਸਥਾਈ ਭਾਵ 'ਉਤਸਾਹ' ਹੈ। [8]ਲੜਾਈ ਲਈ ਸਾਵਧਾਨ ਹੁੰਦੇ ਹਨ। [9]੪੫੦ (ਨਗਾਰੇ)। [10]ਸਮੁੰਦ੍ਰ ਦੇ ਜਲ ਵਾਂਙ। *ਪਾ:—ਸ਼ਸਤਰ ਦਮਕਤ।

ਯਤਿ ਕੁਛ ਨਾਂਹੀ ॥੫॥ ਕੈ ਜਲ ਉਮਡਨੋ ਬਡੋ ਸਮੁੱਦ੍। ਬੈਧੇ ਟੋਲ ਤਰੈਗ ਅਛੁੱਦ੍[1]*। ਗਨ ਦੇਸ਼ਨਿ ਕੋ ਆਧੁਧਧਾਰੀ।ਕਹੋ ਸ਼ਾਹ ਉਮਡੋ ਇਕ ਵਾਰੀ ॥੬॥ ਜਥਾ ਇੰਦ੍ ਕੀ ਆਗਸ਼ਾ ਪਾਇ। ਨਭ ਮਹਿੰ ਚਲੇ ਮੇਘ ਸਮੁਦਾਇ। ਕਰਤੇ ਮਜ਼ਲ ਸਿਵਰ ਕੋ ਪਾਵੈਂ। ਹਿਤ ਅਰਾਮ ਕੋ ਨਿਸ਼ਾ ਬਿਤਾਵੈਂ ॥੭॥ ਰੋਪਰ ਉਲੰਘਿ ਸਿਰੰਦੀ ਲਸ਼ਕਰ। ਉਤਰਨੋ ਸਿਵਰ ਅੱਗ੍ ਕੁਛ ਹ੍ਵੈ ਕਰਿ। ਜ਼ਬਰ ਦਸਤ ਖਾਂ ਲਵਪੁਰਿ ਤਯਾਗਾ। ਗਮਨਜੋਂ ਲਰਨ ਜੰਗ ਅਨੁਰਾਗਾ ॥੮॥ ਪੈਦਲ ਗਨ ਤੁਰੰਗਨਿ ਕੀ ਸੈਨਾ। ਚਲੇ ਸ਼ੀਘ੍ਰ ਛਾਈ ਰਜ ਗੈਨਾ[2]। ਤੋਪੈਂ ਤੁਪਕ ਅਨੇਕ ਪ੍ਰਕਾਰੇ। ਲੈ ਕਰਿ ਚਢਨੋ ਕਟਕ ਭਟ ਭਾਰੇ ॥ ੯ ॥ ਚਾਰ ਸੈਂਕਰੇ ਅਰੁ ਪੰਚਾਸਾ। ਦੁੰਦਭਿ ਬਾਜੇ ਸ਼ਬਦ ਪ੍ਰਕਾਸ਼ਾ। ਢੋਲ ਪਟਹਿ ਤੁਰਰੀ ਕਰਨਾਈ। ਬਾਜਿ ਉਠੇ ਬਾਦਿਤ[3]ਸਮੁਦਾਈ ॥ ੧੦ ॥ ਇਤਨੇ ਹੀ ਨਿਸ਼ਾਨ ਪ੍ਰਸਥਾਨੇ। ਛੋਰੇ ਪਟ ਛੁਟਤਿ ਫਹਿਰਾਨੇ।ਲਸ਼ਕਰ ਕੋ ਆਗੁ ਹੁਇ ਚਾਲੇ। ਕਰਤਿ ਕੂਚ ਉਠਿ ਰੌਰ ਬਿਸਾਲੇ ॥ ੧੧ ॥ ਮਾਰਗ ਉਲੰਘਿ ਜਥਾ ਕ੍ਰਮ ਸਾਰਾ। ਡੇਰਾ ਨਦੀ ਕਿਨਾਰੇ ਡਾਰਾ। ਨੌ ਸੈ ਦੁੰਦਭਿ ਦੁਇ ਦਲ ਕੇਰੇ। ਨੌ ਸੈ ਝੰਡੇ ਝੁਲਹਿ ਅਗੇਰੇ ॥ ੧੨ ॥ ਆਨੰਦਪੁਰਿ ਕੇ ਦ੍ਵੈ ਦਿਸ਼ਿ ਆਏ[4]। ਦੂਰ ਦੂਰ ਸੋ ਪਰਹਿ ਦਿਸਾਏ। ਦਿਸ਼ਾ ਤੀਸਰੀ ਸੈਲਨਿ ਸੈਨਾ। ਭੀਮਚੰਦ ਅਵਿਲੋਕੇ ਨੈਨਾ॥੧੩॥ਸਭਿ ਰਾਜਨ ਕੋ ਭਲੇ ਸੰਭਾਰਿ।ਚਢਿਬੇ ਹਿਤ ਤਬਿ ਲੀਨ ਹਕਾਰਿ। ਗਜ ਬਾਜੀਨ ਅਰੋਹਨਿ ਭਏ। ਇਕ ਥਲ ਮੇਲ ਸਭਿਨਿ ਹ੍ਵੈ ਕਏ ॥ ੧੪ ॥ ਤੁਰਕਨਿ ਚਮੂੰ ਉਡੀਕਤਿ ਰਹੇ। ਜਬਿ ਆਗਮਨ ਦੁਹਨ ਕੋ ਲਹੇ। ਤਤਛਿਨ ਕਰਿ ਤਯਾਰੀ ਚਢਿ ਆਏ। ਗਿਰ ਗਨ ਪਤੀ ਮੇਲ ਕਰਿ ਧਾਏ ॥ ੧੫ ॥ ਇਨਕੇ ਦੁੰਦਭਿ ਬਜੇ ਨਿਰਾਲੇ। ਨਿਕਸੇ ਪਰਬਤ ਲੈ ਦਲ ਜਾਲੇ। ਜ਼ਬਰਦਸਤ ਖਾਂ ਉਤਰਨੋ ਪਾਰ। ਸਭਿ ਲਸ਼ਕਰ ਤਰਿ[5] ਸਲਿਤਾ ਬਾਰ ॥ ੧੬ ॥ ਦੋਨੋ ਸੂਬੇ ਮਿਲਿ ਇਕ ਥਾਇੰ। ਕਰੀ ਸੁਚੇਤ ਚਮੂੰ ਸਮੁਦਾਇ। ਸਭਿ ਬਿਧਿ ਕੀ ਮਸਲਤਿ ਗਿਨ ਕਰਿਕੈ। ਗਮਨੇ ਮਗ ਗਜ ਬਾਜੀ ਚਰਿਕੈ ॥ ੧੭ ॥[6]ਕਬਿੱਤ॥ ਦੁੰਦਭਿ ਸ਼ਬਦ ਭੀਮ, ਘਾਲਤਿ† ਕਦੀਮ

---

[1]ਵੇਜ ਦੇ ਟੋਲੇ ਏਨੇ ਦੋਏ ਇਹ ਵੱਡੇ ਤਰੈਗ ਹਨ। [ਅ+ਕੁਸ਼ਦ੍=ਨਾ ਛੋਟੇ]। [2]ਅਕਾਸ਼ ਵਿਚ ਧੂੜ ਛਾਈ। [3]ਵਾਜੇ। [4]ਇਕ ਪਾਸੇ ਵਲੋਂ ਲਾਹੌਰ ਦਾ ਸੂਬਾ ਦੂਜੀ ਵੱਲੋਂ ਵਜੀਦਾ। [5]ਤਰਕੇ। [6]ਕਵਿ ਜੀ ਨੇ ਇਸ ਕਬਿੱਤ ਵਿਚ ਸਮੁੰਦ੍ ਦਾ ਰੂਪਕ ਬੱਧਾ ਹੈ:—

*ਪਾ:—ਅਰਛਿੱਦ੍। ਆਛੈਦ੍। †ਪਾ:—ਲਾਘਤ=ਉਲਾਂਘ।

ਸੀਮ, ਤੁਪਕ ਪਠੀ, ਅਸੀਮ ਮੀਨ ਤਨ ਛੁੱਦ੍ਰ ਕੋ[1]*। ਤੋਪੈਂ ਮਹਾਂ ਨੱਕ੍ਰ ਤੁੰਡ ਪਸਰੇ ਅਬੱਕ੍ਰ ਜਿਨ, ਸਿਪਰੈਂ ਕਮਠ ਬੇਗ ਧਾਵਤਿ ਅਮੁੱਦ੍ਰ ਕੋ[2] । ਸੁਧੁਜਾ ਮਤੰਗ ਤੁੰਗ ਸੈਲ ਹੈਂ ਸਪੰਖ ਰੰਗ,ਤੋਮਰ ਭੁਜੰਗ ਹੈਂ, ਤੁਰੰਗ ਜੰਤੁ ਰੁੱਦ੍ਰ ਕੋ[3]। ਗੁਰੁ ਕੋਪ ਤਵਾ ਪੈ ਪਰਨਿ ਧਾਏ ਜੋਰ ਕਰਿ ਚਲਨੋ ਦਲ ਆਇ ਕੈਧੌਂ ਜਲ ਹੈ ਸਮੁੱਦ੍ਰ ਕੋ[4]॥੧੯॥[5]ਦੀਰਘ ਦਮਾਮੇ ਧੁਨਿ ਹੋਤਿ ਹੈ ਗੰਭੀਰ ਤਾਮੈਂ ਘੋਖ ਹੈ

[1]ਨਗਾਰੇ (ਜੋ ਵੱਜ ਰਹੇ ਹਨ ਸੋ ਸਮੁੰਦ੍ਰ ਦਾ) ਭਯਾਨਕ ਸ਼ਬਦ ਹੋ ਰਿਹਾ ਹੈ। (ਕਵਾਇਦ ਕਰਦਿਆਂ ਕਵਾਇਦ ਦੇ ਕਾਇਦਿਆਂ ਵਿਚ ਬੱਧੇ ਸਿਪਾਹੀ ਜੋ) ਕਦਮ ਧਰਦੇ ਹਨ (ਸੋਈ ਸਮੁੰਦ੍ਰ ਦੀ ਹਦ ਬੰਦੀ) ਹੈ, ਬੰਦੂਕਾਂ (ਮਾਨੋਂ) ਮੱਛੀਆਂ ਹਨ। ਯਮ ਰੂਪ ਤਲਵਾਰਾਂ ਮਾਨੋਂ ਛੋਟੀਆਂ ਮੱਛੀਆਂ ਦੇ ਸਰੀਰ ਹਨ। [ਕਦੀਮ=ਅਰਬੀ ਪਦ ਕ਼ਦਮ ਨੂੰ ਕਵਿ ਜੀ ਨੇ ਕਦੀਮ ਲਿਖਿਆ ਹੈ । ਪਠੀ=ਮੱਛੀ । (ਸੰਸਃ, ਪਾਠੀਨ)। ਅਸੀਮ=ਯਮ ਰੂਪ ਤਲਵਾਰ (ਸੰਸਃ, ਅਸੀ=ਤਲਵਾਰ। ਮ=ਯਮ)। (ਅ) ਪਠੀ ਅਸੀਮ=ਜੋ ਬੇਹੱਦ ਬੰਦੂਕਾਂ ਘੱਲੀਆਂ ਹਨ]।

[2]ਵੱਡੀਆਂ ਤੋਪਾਂ ਜਿਨ੍ਹਾਂ ਦੇ ਮੂੰਹ ਸਿੱਧੇ ਪਸਰ ਰਹੇ ਹਨ(ਮਾਨੋਂ) ਮਗਰਮੱਛ ਹਨ, ਢਾਲਾਂ (ਮਨੋਂ) ਕੱਛੂ ਕੰਮੇ ਹਨ ਜੋ ਦੌੜ ਤੋਂ ਬਿਨਾਂ ਕਾਹਲੇ ਦੌੜਦੇ ਹਨ। [ਨੱਕ੍ਰ=ਮਗਰਮੱਛ। ਅਬੱਕ੍ਰ=ਸਿੱਧੇ। (ਸੰਸਃ, ਅ=ਨਹੀਂ। ਵੱਕ੍ਰ=ਟੇਢੇ)। ਸਿਪਰ=ਢਾਲ। ਕਮਠ=ਕੱਛੂ। ਅਮੁੱਦ੍=ਜੋ ਨਾ ਦੁਕੇ (ਸੰਸਃ, ਅ=ਨਹੀਂ। ਮੁੱਦ੍=ਦੌਕ)]।

[3]ਰੰਗ ਦਾਰ ਝੰਡੀਆਂ ਵਾਲੇ ਹਾਥੀ (ਮਾਨੋਂ) ਖੰਭਾਂ ਵਾਲੇ ਉੱਚੇ ਪਹਾੜ ਹਨ, ਤੋਮਰ (ਮਾਨੋਂ) ਸੱਪ ਹਨ, ਘੋੜੇ (ਮਾਨੋਂ ਸਮੁੰਦ੍ਰ ਦੇ) ਭਯਾਨਕ ਜੰਤੂ ਹਨ। [ਰੁਦ੍ਰ=ਭਯਾਨਕ। ਜੰਤੂ=ਜੰਤੂ, ਜੀਵ]।

[4]ਗੁਰੂ ਕੇ ਕ੍ਰੋਧ ਰੂਪੀ ਤਵੇ ਉਤੇ ਪੋਣ ਲਈ ਜ਼ੋਰ ਲਾਕੇ ਮਾਨੋਂ ਦਲ ਭੱਜਾ ਜਾ ਰਿਹਾ ਹੈ ਕਿ ਕਿਤੇ ਸਮੁੰਦਰ ਦਾ ਜਲ ਹੈ। [ਤਵਾ=ਲੋਹੇ ਦਾ ਵੱਡਾਕਾਰ ਟੁਕੜਾ ਜੋ ਅੱਗ ਤੇ ਧਰੀਦਾ ਹੈ। ਇਸ਼ਾਰਾ ਹੈ ਉਸ ਤਵੇ ਵਲ ਜਿਸ ਦੀ ਬਾਬਤ ਖਿਆਲ ਹੈ ਕਿ ਸੱਤ ਸਮੁੰਦ੍ਰ ਕਠੇ ਹੋਕੇ ਇਕ ਗੜਾਹ ਵਿਚ ਪੋਣ ਤੇ ਉਸ ਗੜਾਹ ਹੇਠ ਇਕ ਤਵਾ ਹੋਵੇ ਤੇ ਉਸ ਤਵੇ ਪਰ ਇਹ ਪਾਣੀ ਇਕ ਬੂੰਦ ਵਾਂਙੂ ਪੈਕੇ ਸੜ ਜਾਵੇ। ਭਾਵੇਹ ਕਿ ਸਮੁੰਦ੍ਰ ਸਮਾਨ ਦਲ ਗੁਰੂ-ਕੋਪ ਰੂਪੀ ਤੱਤੇ ਤਵੇ ਤੇ ਬੂੰਦ ਵਾਂਙੂ ਸੜੇਗਾ। ਇਸ ਤਵੇ ਦਾ ਅਲੰਕਾਰ ਭਾਈ ਗੁਰਦਾਸ ਜੀ ਨੇ ਵਾਰ ੨੫ ਪੌ: ੧੫ ਵਿਚ ਵਰਤਿਆ ਹੈ]।

[5]ਦੁਣ ਕਵਿ ਜੀ ਬੱਦਲ ਦਾ ਰੂਪਕ ਬੰਨ੍ਹਦੇ ਹਨ। ਅਰਥ ਦੂਸਰੀ ਤੁਕ ਤੋਂ ਐਉਂ ਚੱਲੇਗਾ:—ਅਥਵਾ ਪਾਤਸ਼ਾਹ ਦੇ ਹੁਕਮ ਨੇ ਪੋਣ ਬਣਕੇ ਘਨਘੋਰ ਘਟਾਂ (ਰੂਪੀ ਦਲਾਂ) ਨੂੰ ਪ੍ਰੇਰਿਆ ਹੈ ਜੋ ਉਸ ਦੇ ਅਗੇ ਅਗੇ ਉਮਡੇ ਆ ਰਹੇ ਹਨ। ਜਿਸ ਵਡੇ ਦਲ ਵਿਚ ਵਡੇ ਦਮਾਮਿਆਂ ਦੀ ਧੁਨਿ (ਐਉਂ) ਹੋ ਰਹੀ ਹੈ ਕਿ ਮਾਨੋਂ (ਬੱਦਲਾਂ ਦੀ) ਗੰਭੀਰ ਘੋਖ (ਗਰਜ) ਉਠ ਰਹੀ ਹੈ (ਤੇ ਉਹ ਦਲ)ਚੜ੍ਹਿਆ ਆ ਰਿਹਾ ਹੈ। ਤੋਪਾਂ ਦੀ ਆਵਾਜ਼ ਮਾਨੋਂ ਘੜੀ ਮੁੜੀ ਬਿਜਲੀ ਪੈ ਰਹੀ ਹੈ, ਪਲੀਤਿਆਂ ਦੀ ਅੱਗ ਦਾ ਧੁਖਣਾਂ (ਬਿਜਲੀ ਦੀ) ਚਮਕ ਹੈ। ਸੁਹਣਾ ਅਨੰਦਪੁਰ ਮਾਨੋਂ ਉੱਚਾ ਪਰਬਤ ਹੈ ਜਿਸ ਪਰ (ਦਲ ਰੂਪੀ ਬੱਦੂਲ) ਗੋਲੇ ਗੋਲੀਆਂ ਰੂਪ ਓਲੇ ਵਰਸਾਏ ਚਾਹੁੰਦਾ ਹੈ।

*ਸ਼ੁਧ ਪਾਠ ਐਉਂ ਚਾਹੀਏ:—ਤੁਪਕ ਪਠੀਨ ਅਸੀ ਮੀਨ ਤਨ ਛੁੱਦ੍ਰ ਕੋ। ਅਰਥ:—ਬੰਦੂਕਾਂ ਮੱਛੀਆਂ ਹਨ, ਤਲਵਾਰਾਂ ਨਿੱਕੀਆਂ ਮੱਛੀਆਂ ਦੇ ਸਰੀਰ ਹਨ।

ਬਿਸਾਲ ਜਾਮੈ ਚਲਨੋ ਦਲ ਆਵਈ।ਕੈਧੌਂਘਨ ਘਟਾ ਬਨਿ ਸ਼ਾਹੁ ਕੋ ਹੁਕਮ ਪੌਨ ਪੂਰੇ ਕੀਨ ਭਾਂਹੀ ਕੋ ਅਗੋਰੇ ਉਮਡ੍ਹਾਵਈ। ਤੋਪਨ ਅਵਾਜ ਮਾਨੋ ਗਾਜ ਪਰੈ ਬਾਰ ਬਾਰ, ਪਾਵਕ ਪਲੀਤੋ ਕੀ ਧੁਖਤਿ ਚਮਕਾਵਈ। ਸੁੰਦਰ ਅਨੰਦ ਪੁਰਿ ਸੈਲ ਜਨੋਂ ਬਿਲੰਦ ਪਰ ਗੋਰੀ ਗੋਰੇ ਓਰੇ ਕੋ ਚਹਤਿ ਬਰਖਾਵਈ[1]। ੧੯ ॥ ਦੋਹਰਾ ॥ ਇਤ ਤੇ ਲਸ਼ਕਰ ਉਮਡਿ ਕੈ ਤੁਰਕਾਨੇ ਕੋ ਆਇ। ਉਤ ਤੇ ਸਕਲ ਪਹਾਰੀਏ ਮਿਲਿ ਕੈ ਦਲ ਸਮੁਦਾਇ ॥ ੨੦ ॥ ਕਬਿੱਤ ॥ ਦਲ ਦਿੱਲੀਏਸ਼ ਅਚਲੇਸ਼ ਦੋਊ[2] ਮਿਲਿ ਧਾਏ ਧੁਰਵਾ ਸੋ[3] ਧੌਂਸਾ ਕੀ ਧੁੰਕਾਰ ਉਠੈ ਘੋਰ ਘੋਰ। ਬਾਂਧੇ ਬਡੇ ਠੱਟ ਭੱਟ ਘੱਟ ਕੇ ਸੰਘਟ ਜੁਟ, ਲੋਹ ਕੀ ਚਮਕ ਛਟਾ ਛਬਿ ਭਾਂਤਿ ਕੋਰਿ ਕੋਰਿ[4]। ਗੋਰੇ ਪਰੈਂ ਓਰੇ[5], ਧੂੰਮ[6] ਅਧਿਕ, ਅੰਧੇਰੋ ਧੂਲ[7],ਹਲਕੇ ਹਰੌਲ ਹਲਾਹਲੀ ਉਠੈ ਲੋਰਿ ਲੋਰਿ। ਤੋ ਲੌ ਹੀ ਬਨਾਵ[8] ਸ਼੍ਰੀ ਗੋਬਿੰਦ ਸਿੰਘ ਰਾਉ ਜੌ ਲੌ ਛੋਡੈ ਨ ਸਮੀਰ ਤੀਰ ਜੋਹ ਮਾਂਹਿ ਜੋਰਿ ਜੋਰਿ*। ॥ ੨੧ ॥ ਰਾਜੇ, ਗਨਰਾਣੇ, ਰਾਵ, ਮੀਏਂ ਜੋ ਹਜ਼ਾਰੋਂ ਨਾਵ, ਧਾਏ ਚਿਤ ਚਾਵ ਕਰਿ,ਹੇਰਿ ਤੁਰਕਾਨ ਕੋ।ਗੁਜਰ ਸਮੂਹ ਮਹਿ ਰੈਘੜ ਹੈਕਾਰਭਰੇ,ਬਾਈਧਾਰ ਜੋਧੇਲੀਨਿ ਸੰਗ ਲੈ ਪੂਜਾਨ ਕੋ।ਸੱਯਦ,ਪਠਾਨ,ਸ਼ੇਖ,ਮੁਗ਼ਲਬਿਸੇਖ ਮਿਲਿ, ਕਾਬਲੀ ਕੰਧਾਰੀ ਧਾ ਮਲੇਛ ਕਿਰਮਾਨ ਕੋ[9]। ਦਾਉਜ਼ਈ[10] ਆਏ ਪੈ ਰੁਹੇਲੇ ਬੇਗ ਧਾਏ ਦਲ, ਮਿਲਿਕੈ ਫਿਰੀਦੀ[11], ਆਨਿ ਤੇਜ ਕੈ ਕਿਰਾਨ ਕੋ[12] ॥ ॥੨੨॥ ਦੂਰ ਦੂਰ ਡੇਰੇ ਕਰਿ, ਨੇਰੇ ਹੈ ਨ ਧਾਰਿ ਡਰ, ਮਾਨੋ ਜਰਾਸੰਧ ਸ਼੍ਰੀ ਗੁਬਿੰਦ ਪਰ ਆਧੋ ਹੈ।ਚਾਰੋਂ ਓਰ ਜਲ ਸਮ ਫੈਲਨੋ ਦਲਸਿੰਧ ਬਡੋ[13]ਮਾਨਹੁ

[1]ਇਸ ਕਬਿੱਤ ਸਾਰੇ ਦਾ ਅਰਥ ਪਿਛਲੇ ਪੰਨੇ ਦੇ ਅੰਕ ੫ ਵਿਚ ਆ ਚੁਕਾ ਹੈ। [2]ਦਿਲੀਪਤੀ ਤੇ ਪਹਾੜੀਏ ਰਾਜੇ ਦੋਹਾਂ ਦਾ ਦਲ। [3]ਬੱਦਲ ਵਰਗੇ। [4]ਲੋਹੇ ਦੀ ਚਮਕ ਮਾਨੋਂ ਬਿਜਲੀ ਦੀ ਕੋਰ ਕੋਰ ਭਾਂਤ ਦੀ ਛਬੀ ਹੋ ਰਹੀ ਹੈ। [5]ਗੋਲੇ ਮਾਨੋਂ ਗਜ਼ੇ ਪੈਂਦੇ ਹਨ। [6]ਧੂੰਆਂ। [7]ਧੂੜ। [8]ਤਦ ਤਕ ਹੀ (ਇਨ੍ਹਾਂ ਸਭਨਾਂ ਦਾ) ਬਨਾਉ ਹੈ। [9]ਕਿਰਮਾਨ ਦੇ ਮਲੇਛ [ਈਰਾਨ ਵਿਚ ਕਿਰਮਾਨ ਨਾਮੇ ਇਕ ਸੂਬਾ ਤੇ ਸ਼ਹਿਰ ਹੈ ਜੋ ਉਸ ਦੇ ਦੱਖਣ ਪੂਰਬ ਨੂੰ ਹੈ, ਇਰਾਕ ਅਜਮ ਵਿਚ ਹਮਦਾਮ ਦੇ ਨੇੜੇ ਇਕ ਕਿਰਮਾਨ ਸ਼ਾਹ ਨਾਮੇ ਥੀ ਸ਼ਹਿਰ ਹੈ]। [10]ਦਾਊਦਜ਼ਈ। [11]ਅਫ਼ਰੀਦੀ। [12]ਘੋੜੇ ਤੇਜ਼ ਕੀਤੇ। [13]ਸਮੁੰਦਰ ਵਰਗਾ ਵੱਡਾ ਦਲ।

*ਇਹ ਕਬਿੱਤ ਪਿੱਛੇ ਆ ਚੁਕਾ ਹੈ। ਅਰਥ ਓਥੇ ਸਾਰੇ ਦਾ ਲੱਗਾ ਹੋਯਾ ਹੈ। ਦੇਖੋ ਰਾਸ ੬ ਅੰਸੂ ੧, ਅੰਕ ੧੩, ਪਾਠਾਂ ਦਾ ਫਰਕ ਕੇਵਲ ਇਤਨਾ ਹੈ:—

ਦਲਦਿਲੀਏਸ ।	ਦਲ ਜੋ ਦਲੇਸ਼ ।	ਅਰਥ ਦੋਹਾਂ ਦਾ ਇਕੋ ਹੈ।
ਉਠੈ ਲੋਰਿ ਲੋਰਿ।	ਉਠੈ ਠੌਰ ਠੌਰ।	'ਠੌਰ ਠੌਰ' ਦਾ ਅਰਥ ਹੈ 'ਥਓਂ ਥਾਈਂ'।
		'ਲੋਰਿ ਲੋਰਿ' ਦਾ ਅਰਥ 'ਚਾਹ ਚਾਹ ਕੇ'।

ਅਨੰਦਪੁਰ ਟਾਪੂ ਦਰਸਾਯੋ ਹੈ। ਲਰਿਬੇ ਕੌ ਢੂਕੇ ਜਬਿ ਹੋਰੈਂ ਸਭਿ ਸਿੰਘ ਤਬਿ,ਜ੍ਵਾਲਾਨਿਹਾਥ ਧਰੇ ਚਾਹਤਿ ਚਲਾਯੋ ਹੈ।ਸ਼ੁਤਰੀ ਨਗਾਰੇ ਪਰ ਮਾਰੇ ਦੋਬ ਨਾਦ ਭਾਰੇ,ਸੂਬੇ ਦੈ ਨਿਹਾਰੇ,ਗੁਰੂ ਤ੍ਰਾਸ ਨਹਿੰ ਪਾਯੋ ਹੈ[1] ॥ ੨੩॥ ਸ਼੍ਰੀ ਅਨੰਦਪੁਰਿ ਕੇ ਬਿਲੰਦ ਥਿਰੇ ਦੂਰ ਦੂਰ, ਬ੍ਰਿੰਦ ਹੋਇ ਖਾਲਸਾ ਅਨੰਦ ਉਤਸਾਹ ਤੇ। ਸੂਰਨਿ ਕੇ ਲਾਲੀ ਮੁਖ ਅਧਿਕ ਬਹਾਲੀ ਭਈ[2] ਧੀਰਜ ਬਿਸਾਲੀ ਨਹਿੰ ਹਾਲੀ ਗੁਰ ਪਾਹਿਤੇ[3]।ਭੀਰੁਨਿ ਕੌ[4] ਭਯੋ ਭਯ, ਛਾਤੀ ਧਰ-ਕਾਤਿਬਹੁ,ਕੰਪ ਰਹਸੋ ਗਾਤ ਜਨੁ ਮ੍ਰਿਤੁਲੀਨ ਗ੍ਰਾਹਤੇ[5]।ਜੁਝਨਿ ਕੌ ਕੀਯੋ ਨੇਰ, ਚਾਹੈਂ ਭਟ ਭੇਰ ਕ੍ਰੂਰ[6], ਆਗੇ ਹੁਇ ਸ਼ਗੂਰ ਸੂਰ ਮਾਰਨ ਕੌ ਚਾਹਤੇ ॥੨੪॥ਥੋਰੇ ਜਿਮ ਕੇਹਰੀ ਤੇ ਤ੍ਰਾਸਮਾਨ ਹੋਇ ਕਰਿ ਬਨ ਮਿਰਗਾਵਲੀ ਤੇ ਆਏ ਸਮੁਦਾਇ ਹੈਂ।ਪਕਰਨੈ ਪਲਾਯੋ ਚਹੈਂ[7],ਤੈਸੇ ਬਿਧਿ ਭਈ ਆਇ,ਸੂਬੇ ਦੋਊ ਰਾਜੈ ਸਭਿ ਦੇਖੈਂ ਨਿਜ ਦਾਇ ਹੈਂ।ਸ਼ੁਭ ਮੁਖ ਹੁਕਮ ਕੀਨ, [8]ਤੋਪਚੀ! ਬਿਲੋਕਿ ਨੀਕੇ,ਜਹਾਂ ਖਰੋ ਟੋਲ ਤਹਾਂ ਗੋਰੇ ਕੌ ਪੁਜਾਇ ਹੈ। ਸਮੁਖ ਥਿਰਨ ਨਹੀਂ ਦੇਹੁ ਰਿਪੁ ਪੰਜ ਹੂੰ ਕੌ,ਕਰੋ ਇਨ ਤ੍ਰਾਸ ਆਸ ਪਾਸ ਹੋਇ ਜਾਇ ਹੈਂ[9] ॥੨੫॥ਆਗਸਾ ਸੁਨਿ ਪ੍ਰਭੂ ਕੀ ਸੁ ਤੋਪ ਹੁਤੀ ਤਯਾਰ ਤਬਿ ਸ਼ਿਸਤਕੋ ਬਾਂਧਿ ਬਾਂਧਿ ਅਗਨਿ ਲਗਾਇ ਕਰਿ। ਤੂਰਨ ਪਲੀਤਾ ਉਠਨੋ ਗਾਜ ਸਮ ਨਾਦ ਭਯੋ ਗੋਰਾ ਚਲਨੋ ਫ੍ਹੈਂਕਤਿ ਸਬੇਗ ਤਹਿੰ ਜਾਇ ਕਰਿ। ਦੇਖੈਂ ਦੁਹੂੰ ਓਰ ਕੇ ਅਨੇਕ ਸੂਰਬੀਰ ਭਾਰੀ,ਲਗਨੋ ਆਇ ਦੂਰ ਤੇ ਦਿਯੋ ਹੈ ਉਥਲਾਇ ਕਰਿ। ਤ੍ਰਾਸ ਉਪਜਾਇ ਕਰਿ ਇਤੇ ਉਤ ਧਾਇ ਕਰਿ, ਬੋਲਨੋ ਹੈਂ[10] ਰਿਸਾਇ ਕਰਿ [9]ਮਾਰਹੁ ਚਲਾਇ ਕਰਿ[10] ॥ ੨੬ ॥ ਸੂਬਨਿ ਤੇ ਸੁਨਿ ਕੈ ਅਗਾਊ ਧਾਇ ਜਾਇ ਪਰੇ ਜਹਾਂ ਬੈਧਿ ਮੋਰਚੇ ਥਿਰਨੋ ਹੈ।ਬੀਚਖਾਲਸਾ[11]।ਤੁਪਕਨ[12]ਤਯਾਰ ਹੁਤੀ,ਏਕ ਬਾਰ ਛੋਰੀ ਮਿਲਿ, ਤੜਾਕੜ ਨਾਦ ਭਯੋ ਤਯਾਗ ਦੀਨ ਆਲ-ਸਾ[13]। ਸਿੰਘ ਥਿਰੇ ਓਟ ਲੈ[14], ਮਲੇਛ ਲੱਛ ਢੂਕੇ ਨੇਰ,ਜਾਨੈ ਮਨ ਸਾਰੇ: ਗੁਰੂ ਹੋਇ ਅਬਿ ਕਾਲਸਾ। ਸਮੁਖ ਮਦਾਨ ਬੀਚ ਹਾਨ ਭਏ ਪ੍ਰਾਨ ਤਜਿ,

[1]ਗੁਰੂ ਜੀ ਡਰੇ ਨਹੀਂ। [2]ਕਾਇਮ ਹੋਈ ਡਾਢ ਟੇਕ ਵਾਲੀ ਹੋਈ ਯਾ ਪ੍ਰਗਟ ਹੋਈ। [3]ਗੁਰਾਂ ਦੇ ਪਾਸ ਟੇਕ ਤੇ ਧੀਰਜ ਨਾਂ ਹੱਲੀ। [4]ਕਾਇਰਾਂ ਨੂੰ। [5]ਮਾਨੋਂ ਮੌਤ ਨੇ ਗ੍ਰਾਸ ਲਏ ਹਨ। [6]ਸਾਰੇ ਭਟ ਛੋੜ=) ਮੁਕਾਬਲਾ ਚਾਹ ਰਹੇ ਹਨ। [7]ਪਕੜਨਾ ਯਾ (ਫੇਰ ਨੂੰ) ਭਜਾਯਾ ਚਾਹੁਣ। [8]ਇਨ੍ਹਾਂ ਨੂੰ ਡਰ ਦਿਓ ਇਹ ਆਸੇ ਪਾਸੇ (ਪਏ) ਹੋ ਜਾਣਗੇ। [9](ਸੂਬਾ) ਬੋਲਿਆ। [10](ਤੋਪ) ਚਲਾਕੇ ਮਾਰੋ। [11]ਅੱਗੇ ਨੂੰ ਵਧਕੇ ਜਾ ਪਏ ਨਿੱਧਰ ਮੋਰਚੇ ਬੱਝ ਰਹੇ ਸਨ, ਵਿਚ ਖਾਲਸਾ ਖੜਾ ਸੀ। [12]ਸਿੰਘਾਂ ਦੀਆਂ ਬੰਦੂਕਾਂ। [13]ਡਾਢ ਛੇਤੀ ਛੇਤੀ ਚਲਾਈਆਂ। [14]ਨੰਕ ੨੯ ਵਿਚ ਓਟ ਦਾ ਪਤਾ ਦਿਤਾ ਹੈ।

ਲਾਗਿ ਲਾਗਿ ਗੋਰੀਆਂ ਗਿਰੇ ਹੈਂ ਤਰੁ ਡਾਲਸਾ[1] ॥੨੭॥ ਸ੍ਰੈਯਾ॥ਪੁੰਜ ਤੁਰੈਗ ਨਚਾਇ ਧਵਾਇ ਕੈ ਮਾਰਤਿ ਹੈਂ[2] ਢਿਗ ਹ੍ਵੈ ਕਰਿ ਗੋਰੀ। ਤੀਰ ਸੜਾਸੜ ਛੂਟਤਿ ਹੈਂ ਇਮ ਆਵਤਿ ਜਾਤਿ ਦੁਊਨ ਕੀ ਓਰੀ[3]। ਹੋਵਨਿ ਲਾਗ ਬਡੋ ਤਬਿ ਸੈਘਰ[4] ਤੂਰਨ ਤਮਾਗ ਤੁਫੰਗਨਿ ਛੋਰੀ॥ਛੂਟਤਿ ਹੀ ਤਤਕਾਲ ਲਗੇ ਅਰਿ ਬੀਰਨ ਕੋ ਉਰ ਕੈ ਸਿਰ ਫੋਰੀ[5] ॥ ੨੮ ॥ ਦੋਹਰਾ ॥ ਸਿੰਘ ਬੈਠਿ ਕਰਿ ਮੋਰਚੇ ਓਟਾ ਰਚਸੋ ਬਨਾਇ। ਬਿਨਾ ਓਟ ਸ਼ਤ੍ਰੁ[6] ਹਤੈਂ ਗਿਰਹਿਂ ਦੜਾਦੜ ਜਾਇ ॥ ੨੯ ॥ ਸੋਰਠਾ ॥ ਲਾਖਹੁ ਓਰਜ਼ ਆਇ ਮਿਲੈ ਮਲੇਛ ਪ੍ਰਹਾਰਤੇ। ਨਿਫਲ ਵਾਰ ਸਭਿ ਜਾਇ ਗੁਰ ਰੱਛਨਾ ਤੇ ਲਗਤਿ ਨਹਿ ॥ ੩੦ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰੁਤੇ 'ਜੰਗ ਪ੍ਰਸੰਗ' ਬਰਨਨੰ ਨਾਮ ਨਵਮੋ ਅੰਸੂ ॥੯॥

੧੦. [ਜੰਗ ਜਾਰੀ]।

ਦੋਹਰਾ ॥ ਛਿਰਸੋ ਜੰਗ ਭਟ ਭੇਰ ਭਾ, ਉਡੀ ਧੂਲ* ਅਸਮਾਨ। ਦੁਤਿਯ ਧੂਮ ਬਾਰੂਦ ਕੋ ਰਵਿ ਪ੍ਰਕਾਸ਼ ਭਾ ਹਾਨ[7] ॥੧॥ ਰਸਾਵਲ ਛੰਦ॥ ਭਯੋ ਅੰਧਕਾਰੈ। ਦਿਖੈ ਧੂੰਮ ਧਾਰੈ[8]। ਮਹਾਂ ਧੂਮ[9] ਪਾਈ। 'ਹਲਾਹੱਲ' ਗਾਈ॥੨॥ਛੁਟੈਂ ਬਾਨ ਗੋਰੀ। ਦੁਹੂੰ ਓਰ ਜੋਰੀ[10]॥ਘਨੇ ਘਾਵ ਲਾਗੇ॥ਲਹੂ ਚੀਰ ਪਾਗੇ[11] ॥੩॥ ਫਿਰੇ ਛੁਛ ਘੋਰੇ। ਜ਼ਰੀ ਜ਼ੀਨ ਬੋਰੇ[12]॥ਮਿਲੈਂ ਹੋਲ ਘਾਲੈਂ। ਪੁਕਾਰੈਂ ਬਿਸਾਲੈ ॥੪॥ ਡੰਭੈ ਮੋੜਿ ਤੋੜੇ। ਰਿਪੂ ਤੁੰਡ ਫੋੜੇ[13]†॥ਚਲੇ ਭਾਜ ਘੋੜੇ॥ਨਹੀਂ ਜਾਇ ਮੋੜੇ॥ ੫॥ ਕਿਊ ਪਾਇ ਗੋੜੇ। ਢੁਕੇ ਜਾਇ ਨੇੜੇ[14]॥ਲਗੇ ਅੱਗ ਗੋਰੀ। ਗਿਰੇ ਮੁੰਡ ਫੋਰੀ ॥ ੬ ॥ ਪਿਖੈਂ ਔਰ ਤ੍ਰਾਸੈਂ। ਨਹੀਂ ਜਾਇ ਪਾਸੈਂ। ਕਹੂੰ ਬੀਰ ਗਾਜੇ। ਨਹੀਂ ਪਾਇ ਭਾਜੇ[15]॥ ੭ ॥ ਰੁਪੇ ਸਿੰਘ ਬੈਸੇ। ਛੁਧਾ ਸਿੰਘ ਜੈਸੇ। ਸੰਭਾਰੈਂ ਤੁਫੈਗੈਂ॥ਮਹਾਂ ਕ੍ਰੋਧ ਸੈਗੈ॥੮॥ਪਿਖੈਂ ਜਾਂਹਿ ਨੇਰੈ[16]॥ਤਕੈਂ ਤਾਂਹਿ ਗੇਰੈਂ। ਮਹਾਂ ਜੰਗ ਮਾਚਾ। ਰਸੰ ਸ਼ੂਰਣ ਰਾਚਾ॥੯॥ਭੂਮੀ ਗੀਧ ਆਈ॥ਪਿਖਸੋ ਮਾਸ ਖਾਈ। ਮਰੇ ਸੂਰ ਘੋਰੇ। ਪਰੇ ਪੇਟ ਫੋਰੇ ॥ ੧੦ ॥ ਕਿਸੂ ਟਾਂਗ ਟੂਟੀ। ਤੁਫੈਗਾਨਿ

[1]ਲਗ ਲਗ ਕੈ ਗੋਲੀਆਂ ਬ੍ਰਿਛ ਦੈ ਟਾਹਣਿਆਂ ਸਮ ਡਿੱਗੇ। [2](ਤੁਰਕ) ਮਾਰਦੇ ਹਨ। [3]ਦੋਹਾਂ ਪਾਸਿਆਂ ਵਲੋਂ (ਤੀਰ) ਆਉਂਦੇ ਤੇ ਜਾਂਦੇ ਹਨ। [4]ਜੰਗ। [5]ਵੈਰੀ ਸੂਰਮਿਆਂ ਦਾ ਕਲੇਜਾ ਯਾ ਸਿਰ ਵੇਂਹਦੀਆਂ ਹਨ (ਗੋਲੀਆਂ)। [6]ਬਿਨ ਓਟ ਸ਼ੱਤ੍ਰੂਆਂ ਨੂੰ। [7]ਦੂਜੇ ਬਰੂਦ ਦੇ ਧੂੰਏ ਕਰਕੇ ਸੂਰਜ ਦਾ ਪ੍ਰਕਾਸ਼ ਨਾਸ਼ ਹੋ ਗਿਆ। [8]ਧੂਆਂ ਧਾਰ ਹੀ ਦਿਖਾਈ ਦਿੰਦਾ ਹੈ। [9]ਰੌਲਾ। [10]ਜੋੜਕੇ। (ਅ) ਜ਼ੋਰ ਨਾਲ। [11]ਦੌੜੇ ਗਏ। [12]ਜਿਨ੍ਹਾਂ ਦੀਆਂ ਕਾਠੀਆਂ ਜ਼ਰੀ ਨਾਲ ਮੜ੍ਹੀਆਂ ਸਨ। [13]ਵੈਰੀਆਂ ਦੇ ਮੂੰਹ ਭੰਨ ਦਿਤੇ। [14]ਕਈ ਗੋੜੇ ਪਾਕੇ ਦੂਰਮੇ ਰੇੜੇ ਜਾ ਚੁਕਦੇ ਹਨ। [15]ਭੱਜਣਾ ਨਹੀਂ ਪਾਉਂਦੇ। [16]ਜਿਸ ਨੂੰ ਨੇੜੇ ਆਯਾ ਤੱਕਦੇ ਹਨ (ਸਿੰਘ)। *ਪਾ:—ਧੂਮ। †ਪਾ:—ਤੋੜੇ।

ਛੂਟੀ । ਚਮੂੰ ਦੈਨ ਜੂਟੀ । ਪਰੀ ਮਾਰ ਕੂਟੀ[1] ॥ ੧੧ ॥ ਜਬੈ ਹੋਲ ਡਾਰਾ । ਬਕੈਂ 'ਮਾਰ ਮਾਰਾ' । ਮਲੇਛ ਸੁ ਲੱਛੈ[2] । ਭਏ ਸੋ ਪ੍ਰਤੱਛੈ[3] ॥੧੨॥ ਪ੍ਰਭੂ ਜੀ ਨਿਹਾਰੇ[4] । ਸੋ ਜੋਧਾ ਪੁਚਾਰੇ[5] । [6]ਉਦੇ ਸਿੰਘ ਆਏ । ਦਯਾ ਸਿੰਘ ਨਾਏ ॥ ੧੩ ॥ ਇਨੈ ਕੋ ਬੁਲਾਏ[7] । ਥਿਟੇ* ਉਚ ਥਾਏ । ਪਿਖੇਂ ਜੰਗ ਮਾਚਾ । ਤੁਫੈਗੈਂ ਤਮਾਚਾ ॥ ੧੪ ॥ ਜੰਞੂਰਾਨ ਮਾਰੈਂ । ਜੰਜੈਲਾਂ ਪੁਹਾਰੈਂ* । ਕਹਯੋ:-'ਸ਼ੀਘ੍ਰ ਜਾਓ । ਮਲੇਛੈਂ ਹਟਾਓ ॥ ੧੫ ॥ ਭਰੇ ਛੋਭ ਆਏ । ਗਿਨੇ ਜੋ[8] ਨ ਜਾਏ । ਇਤੈ ਸਿੰਘ ਥੋਰੇ । ਰਿਪੂ ਪੁੰਜ ਘੋਰੇ[9] ॥ ੧੬ ॥ ਤੁਮਾਰੇ ਪਿਛਾਰੀ । ਸ਼ਹੀਦਾਨ ਭਾਰੀ । ਬਡੋ ਆਇ ਹੱਲਾ । ਨਹੀਂ ਜਾਇ ਝੱਲਾ ॥੧੭॥ ਉਭੈ[6] ਅੱਗ੍ਰ ਜਾਵੋ। ਲਰਾਈ ਮਚਾਵੋ[7] । ਸੁਨੇ ਬਾਕ ਐਸੇ । ਬਲੈ ਪਾਇ ਜੈਸੇ ॥੧੮॥ਨਮੋ ਠਾਨਿ ਚਾਲੇ । ਮਹਾਂ ਸ਼ੱਤ੍ਰੁ ਜਾਲੇ । ਲਰੇ ਅੱਗ੍ਰ ਹੋਏ । ਸਭੈ ਬੀਰ ਢੋਏ ॥੧੯॥ਤਹਾਂ ਦੈ ਭੁਜੰਗੀ[10] । ਗੋਹੇ ਹੈ ਨਿਸੰਗੀ।ਧਰੇ ਚਾਂਪ ਬਾਨਾ।ਕਰੇ ਓਜ ਤਾਨਾ॥੨੦॥ ਮਲੇਛਾਨਿ ਮਾਰੈਂ।ਪਗੈਂ ਅੱਗ੍ਰਡਾਰੈਂ[11]।ਪਹੁਚੈ ਸੁ ਜਾਈ।ਪ੍ਰਚੰਡੈ ਲਰਾਈ॥੨੧॥ ਪਾਧੜੀ ਛੰਦ । ਥਿਰ ਜ਼ਬਰਦਸਤ ਅਰੁ ਖਾਂ ਵਜੀਦ । ਰਣ ਪਿਖਹਿੰ ਚਮੂੰ ਆਪਨ ਰਸੀਦ[12]।ਗਨ ਸੈਲਪਤੀ ਤਿਨਕੇ ਨਜੀਕ।ਦਲ ਦੋਇ ਮਿਲੇ ਰਣ ਹੋਤਿ ਨੀਕ॥੨੨॥ਸ਼ਸਤ੍ਰਨ ਪ੍ਰਹਾਰ ਬਕ'ਮਾਰ ਮਾਰ'।ਕਸਿਕਸਿਤੁਫੈਗਗਨ ਡਾਰਿ ਡਾਰਿ। ਕਰਿ ਰਵਾਂ ਦਸਤ ਤਕਿਦੇਤਿ ਛੋਰਿ।ਤਬਿ ਪਰੇ ਤੁਰਕ ਕਰਿ ਹੋਲ ਜ਼ੋਰ ॥ ੨੩ ॥ ਉਤ ਉਦੈ ਸਿੰਘ ਤਿਨ ਸਮੁਖ ਆਇ । ਕਰਿ ਅਧਿਕ ਕ੍ਰੋਧ ਸਰ ਗਨ ਚਲਾਇ । ਪਿਖਿ ਤੁਰਕ ਹੋਲ ਭਾ ਰੇਲ ਪੇਲ । ਬਿਚ ਮਿਲੇ ਸਿੰਘ ਨਹਿੰ ਭੇ ਪਿਛੇਲ[13] ॥੨੪॥ਬਲ ਪਰਸੋ ਖਾਲਸੇ ਪਰ ਬਿਸਾਲ । ਆਏ ਸ਼ਹੀਦ[14]ਗੁਰ ਹੁਕਮ ਨਾਲ । ਕੁਛ ਬਹੀ ਬਾਧੁ ਪਿਖਿਯੈਤਿ ਨਾਂਹਿ । ਇਕ

---

[1]ਮਾਰ ਕੁੱਟ ਪਈ । [2]ਲੱਖਾਂ ਹੀ । [3]ਪ੍ਰਤੱਖ ਹੋਏ । [4]ਨੇ ਡਿੱਠਾ । [5]ਜੋਧਿਆਂ ਨੂੰ ਵੰਗਾਰਿਆ । [6]ਉਦੇ ਸਿੰਘ ਦਇਆ ਸਿੰਘ ਆਦਿਕਾਂ ਨੂੰ (ਤੁਰੀ ਦੀ) ਅਵਾਜ਼ ਦਿੱਤੀ (ਇਉਂ ਇਨ੍ਹਾਂ ਨੂੰ ਕੋਲ) ਸੱਦਿਆ । [ਨਾਦੈ ਤੋਂ ਮੁਰਾਦ ਹੈ ਜੰਗ ਵਿਚ ਦੂਰ ਅਪਨੀ ਸੈਨਾ ਦੇ ਯੋਧਿਆਂ ਨੂੰ ਤੁਰੀ ਆਦਿਕ ਦੇ ਸੰਕੇਤਕ ਬਜਾਉ ਨਾਲ ਅਪਣਾ ਮਤਲਬ ਸਮਝਾ ਦੇਣਾ] । [7]ਭਾਵ ਦੁਸ਼ਮਨ । [8]ਬਹੁਤੇ ਤੇ ਭਯਾਨਕ । [9]ਦੇਵੇਂ । [10]ਭਾਈ ਦਯਾ ਸਿੰਘ ਜੀ ਤੇ ਭਾਈ ਉਦੈ ਸਿੰਘ ਜੀ । [11]ਪੈਰ ਅਗੇ ਵਧਾ-ਉਂਦੇ ਹਨ । [12]ਪਹੁੰਚੀ ਹੋਈ । [13]ਪਿੱਛੇ ਨਹੀਂ ਹਟੇ । [14]ਭਾਵ ਗੁਪਤ ਸੰਸਾਰ ਦੇ ਜੋਧੇ ।

*ਇਥੇ ਕਵੀ ਜੀ ਗੁਰੂ ਜੀ ਦਾ ਉਚੇ ਟਿਕਾਣੇ ਖਲੋਕੇ ਜੰਗ ਨੂੰ ਦੇਖਣਾ ਜਿਸ ਵਿਚ ਬੰਦੂਕਾਂ, ਜੰਬੂਰੇ, ਜੰਜੈਲਾਂ ਚਲ ਰਹੇ ਸਨ ਦਾ ਵੇਰਵਾ ਦੱਸਕੇ ਤੇ ਅਗਲੀਆਂ ਸਤਰਾਂ ਵਿਚ ਗੁਰੂ ਜੀ ਦਾ ਉਨ੍ਹਾਂ ਦੋਹਾਂ ਪ੍ਰਤੀ ਹੁਕਮ ਦੇਣਾ ਵਰਣਨ ਕਰਦੇ ਹਨ ।

ਬਾਰ ਮਾਰ[1] ਤੁਰਕਾਨਿ ਮਾਂਹਿ ॥ ੨੫ ॥ ਗਨ ਕਰਾਚੋਲ ਚਾਲੇ ਕਰਾਲ। ਲਿਪਿ ਲਹੂ ਸੰਗ ਭੇ ਰੰਗ ਲਾਲ। ਇਤ ਸਿੰਘ ਹਜ਼ਾਰਹੁੰ ਪਰ ਬਿਲੰਦ। ਰਿਪੁ ਤੁਰਕ ਪਰੇ, ਲਾਖਹੁੰ ਨਿਕੰਦ[2] ॥ ੨੬ ॥ ਭਬਿ ਧਰੀ ਮਾਰਿ ਇਕਸਾਰ ਬੀਰ। ਕਤਲਾਮ ਸ਼ਹੀਦਨ ਕੀਨਿ ਬੀਰ। ਨਹਿੰ ਦਿਖਤਿ ਕੋਇ ਮਾਰੰਤਿ ਜੋਇ। ਗਿਰ ਪਰਤਿ ਭੂਮ ਪਰ ਪ੍ਰਾਨ ਖੋਇ ॥੨੭॥ ਨਹਿੰ ਗਏ ਸਿੰਘ ਤਹਿੰ ਲੌ ਸੁ ਧਾਇ। ਜਹਿੰ ਅੱਗੂ ਸ਼ਹੀਦਨ ਮਾਰ ਪਾਇ। ਕਟਿ ਗਿਰੇ ਤੁਰਕ ਰਣ ਮਹਿੰ ਹਜ਼ਾਰ। ਕਰਿ ਰਹੇ ਓਜ ਹੱਥਯਾਰ ਮਾਰਿ ॥ ੨੮ ॥ ਗਿਰਤੇ ਮਰੰਤਿ ਦੇਖੰਤਿ ਬੀਰ।–ਕਿਮ ਲਗੇ ਘਾਇ–ਨਹਿੰ ਲਖਤਿ ਧੀਰ। ਅਟਕੈ ਨ ਕੋਇ ਘੋਰਾ ਨ ਸੂਰ। ਕਟ ਗਿਰੇ ਪਿਖੰਤਿ ਮਿਲਿਯੰਤਿ ਪੂਰ ॥ ੨੯ ॥ ਜਬਿ ਭਈ ਸ਼ਹੀਦਨਿ ਕੀ ਰਸੀਦ[3]। ਬਿਸਮਾਇ ਰਹਯੋ ਭਬਿ ਖਾਂ ਵਜੀਦ। ਕੁਛ ਜ਼ਬਰਦਸਤ ਨਹਿੰ ਕਹਿ ਸਕੰਤਿ। 'ਮਰਿ ਗਏ ਸ਼ੀਘ੍ਰ ਹਮ ਢਿਗ ਤਕੰਤਿ' ॥੩੦॥ਦਲ ਤੁਰਕ ਮਹਿਦ ਘਾਲਯੋ ਸੁ ਹੇਲ। ਸਭਿ ਰਹੇ ਤਹਾਂ ਨਾਹੋਂ ਹਟਿ ਪਿਛੇਲ। ਚਮਕੰਤਿ ਖੜਗ ਢਲਕੰਤਿ ਢਾਲ। ਕਟਯੰਤਿ ਬੀਰ ਪਗਯੰਤਿ ਲਾਲ[4] ॥੩੧॥ ਕੁਛ ਸਿੰਘ ਅਲਪ ਹੀ ਲਖਹਿ ਜਾਹਿੰ[5]।–ਕਿਨ ਮਾਰ ਗੋਰ?ਦਿਖਿਯੰਤਿ ਨਾਂਹਿ–।ਅਚਰਜ ਬਿਸਾਲਉਰ ਹੋਤਿ ਹੇਰਿ'।ਗਿਰ ਪਰੇ ਬੀਰ ਏਤਹਿੰ ਬਡੇਰ' ॥੩੨॥ਇਮ ਕਹਹਿੰ ਪਰਸਪਰ ਬਹੁ ਲਰਾਹਿੰ[6]। ਜੁਰਿ ਗਏ ਸੁਭਟ ਮਿਟਤੇ ਸੁ ਨਾਂਹਿ।ਕਟਿ ਕਟਿ ਪਰੰਤਿ ਚਾਲਹਿ ਕ੍ਰਿਪਾਨ। ਬਹੁ ਪਰੀ ਲੋਥ ਭੈਰਵ ਸਥਾਨ ॥੩੩॥ ਗਨ ਰੁੰਡ ਮੁੰਡ ਕਹਿੰ ਤੁੰਡ ਖੰਡ[7]। ਤਨ ਖੰਡ ਖੰਡ ਭੁਜ ਚੂ ਪ੍ਰਚੰਡ।ਕਟਿ ਗਏ ਹਾਥ ਅਰੁ ਪਾਉਂ ਬਿੰਦ। ਕੋਤਿਕ ਚੁਚਾਤਿ ਸ਼ੋਣਤਿ ਬਿਲੰਦ[10] ॥੩੪॥ਬਡ ਉਠਯੋ ਧੂਮ ਛੁਟੈਂ ਤੁਫੰਗ। ਗੁਲਕਾਂ ਸੜਾਕ ਗੋਰੈਂ ਤੁਰੰਗ। ਕੋ ਆਇ ਚੀਂਕਤੀ ਚੁਭਤਿ ਅੰਗ[11]। ਨਹਿੰ ਬਚਹਿ ਪ੍ਰਾਣ ਹੁਇ ਪਰਤਿ ਭੰਗ॥੩੫॥ਬਹੁ ਫਿਰੀ ਜੋਗਨੀ ਸ਼ੋਨਪਾਨ।ਲੇਤੀ ਡਕਾਰ ਮੁਖ ਕਰਤਿ ਗਾਨ। ਗਨ ਭੂਤ ਪ੍ਰੇਤ ਨਾਚੇਤਿ ਆਇ। ਭੈਰੋਂ ਕੁਰੂਪ ਅਪਨੋ ਦਿਖਾਇ ॥੩੬॥ਚਾਵੰਡ ਚਿਕਾਰ[12],ਕੂਕੈਂ ਸ਼ਿਗਾਲ।ਉੜਿ ਕਾਕ ਕੰਕ ਨਭ

---

[1]ਮਾਰ (ਮਚੀ)। [2]ਕੱਟ ਦਿੱਤੇ। [3]ਪਹੁੰਚ, ਭਾਵ ਜਦੋਂ ਸ਼ਹੀਦ ਆ ਪਹੁੰਚੇ। [4]ਸਾਡੇ ਕੋਲ ਦੇਖਦਿਆਂ। [5]ਕਟੇ ਹੋਏ ਪੂਰਮੇ ਲਾਲ ਲਹੂ ਵਿਚ ਰਪ ਗਏ। [6]ਜਿੱਥੇ ਸਿੰਘ ਥੋੜੇ ਹੀ ਦਿੱਸਦੇ ਹਨ। [7]ਦੇਖਕੇ। [8]ਲੜਨ ਲਗੇ। [9]ਕਿਤੇ ਮੂੰਹ ਕੱਟੇ ਗਏ। [10]ਬਹੁਤ ਲਹੂ ਵੱਹਦਾ ਹੈ। [11]ਚੀਕਦੀਆਂ (ਗੋਲੀਆਂ) ਆਕੇ ਅੰਗਾਂ ਵਿਚ ਦੁਭ ਜਾਂਦੀਆਂ ਹਨ। [12]ਇੱਲਾਂ ਚੀਕਦੀਆਂ ਹਨ।

ਫਿਰਤਿ ਜਾਲ।ਬਲ ਕਰਹਿੰ ਤੁਰਕ ।ਮਿਲਿਕੈ ਬਿਲੰਦ।ਥਲ ਮੋਰਚਾਨਿਕੋਂ[1] ਲੇਂ ਨਿਕੰਦ ॥੩੭॥ 'ਦੀਜੈ ਹਲਾਇ, ਥਿਰ ਸਿੰਘ ਥੋਰ।ਕਰਿ ਕਰਾਰੋਲ ਕੀ ਮਾਰ ਘੋਰ।ਕੋ ਰਹੈ ਅਟਕ ਲਸ਼ਕਰ ਬਿਸਾਲ।ਸਮਰੱਥਜੀਤਬੋ ਜਗਤਜਾਲ ॥੩੮॥ਅਵਰੰਗ ਮਹਾਂ ਸ਼ਾਹਾਨਸ਼ਾਹ।ਤਿਹ ਸੰਗ ਅਰਨ ਅਰਿ ਓਜ ਕਾਹ[2]?'। ਇਮ ਕਹਿ ਰਿਸਾਇ ਬਡ ਹੋਲ ਡਾਰਿ। ਕਟ ਗਿਰਤਿ ਮਰਤਿ ਅਸਿ ਮਾਰਿ ਮਾਰਿ॥੩੯॥ਫੂਟਹਿੰ ਪ੍ਰਚੰਡ ਬਹੁ ਮੁੰਡਤੁੰਡ।ਤਨ ਖੰਡਖੰਡਹੈ ਕਰਿਬਿਹੰਡ[3]। ਗਨ ਫਿਰੀ ਪਰੀ[4] ਅਸਮਾਨ ਆਇ। ਭਟ ਬਰਤਿ[5] ਘਿਰਤ[6] ਚਿਤ ਚਾਇ ਚਾਇ। ੪੦॥ ਭਾ ਤੁਮਲ[7] ਜੁੱਧ ਦੋਊ ਦਿਸਾਨ । ਚਮਕੰਤਿ ਭਿਰੇ ਸ਼ੋਣਤ ਕ੍ਰਿਪਾਨ। ਅਸਵਾਰ ਕਿ ਪੈਦਲ ਸੋ ਪਹੁਚ। ਕਟਿਰੋ ਬਿਸਾਲ ਭਟ ਨੀਚ ਊਚ ॥੪੧॥ ਕਹਿੰ ਲਗਿ ਬਖਾਨ ਜਸੋਂ ਮਚਤਿ ਰਾਰ। ਜਹਿੰ ਕਹਿੰ ਬਿਥਾਰ ਲੋਥਨ ਸੁਮਾਰ[8]। ਇਕ ਜਾਮ ਲੋਹ ਸੋਂ ਲੋਹ ਬਾਜਿ।ਹਟਿ ਪਰੇ ਤੁਰਕ ਤਜਿ ਲਾਜ ਸਾਜ ॥ ੪੨॥ ਬਿਸਮਤਿ ਬਿਸਾਲ ਅਵਲੋਕਿ ਜੋਗ। ਅਬਿ ਅਲਪ ਕਾਲ ਦਲ ਇਤਿਕ ਭੰਗ[9]। ਕੋਚਿਤ ਕਹੰਤਿ 'ਹਮ ਰਹੈਂ ਹਾਰ[10]। ਗੁਰ ਕਰਾਮਾਤ ਸਾਹਿਬ ਉਦਾਰ'॥ ੪੩ ॥ ਕੋਚਿਤ ਕਹੰਤਿ 'ਬਹੁ ਓਟ ਲੀਨਿ । ਥਿਰ ਮੋਰਚਾਨ ਹੁਇ ਮਾਰ ਕੀਨਿ । ਹਮ ਮਰੇ ਬਹੁਤ ਤਿਨ ਕੇ ਨ ਲਾਗ। ਸਮ ਥੋ ਸਥਾਨ ਥਿਰ ਲਗਤਿ ਆਗ[11]॥ ੪੪ ॥ ਸੂਬੇ ਦੁਊਨ ਬਿਸਮਾਇ ਚੀਤ । ਇਹ ਪ੍ਰਥਮ ਜੰਗ ਪਾਈ ਨ ਜੀਤ[12]।ਸਭਿ ਦਲ ਹਟਾਇ ਜੀਵੰਤਿ ਜੋਇ[13] । ਥਿਰ ਭਏ ਸਕਲ ਹੀ ਦੂਰ ਹੋਇ ॥੪੫॥ ਮਿਲਿ ਸੈਲਪਤਨਿ ਸੋਂ ਮੰਤ੍ਰ ਕੀਨ । 'ਕਿਮ ਭਯੋ ਜੰਗ ਭਟ ਪ੍ਰਾਨ ਹੀਨ ? ਕਿਮ ਰਹੇ ਲਰਤਿ ਕਰਿ ਦਾਵ ਘਾਵ । ਸੋ ਬਿਧਿ ਬਤਾਉ ਜਿਮ ਜੀਤ ਪਾਵ ॥੪੬॥ ਜਿਮ ਲਰੈਂ ਆਜ ਤਿਮ ਲਰੈਂ ਰੋਜ । ਸਭਿ ਜਾਹਿ ਫੌਜਕੰ ਮਿਟਹਿ ਖੋਜ[14]। ਨਹਿੰ ਸਿੰਘ ਮਰਸੋ ਰਣ ਦਿਖਹਿ ਕੋਇ । ਤੁਰਕਨਿ ਬਿਨਾਸ਼ ਪਿਖਿ ਤ੍ਰਾਸ ਹੋਇ' ॥੪੭॥ ਤਬਿ ਭੀਮਚੰਦ ਕਰ ਬੰਦਿ ਭਾਖ।'ਥਿਤਿ ਮੋਰਚਾਨ ਲੇ ਓਟ ਰਾਖ। ਤੁਮਰੇ ਮਦਾਨ ਰਹਿੰ ਲਰਤਿ ਬੀਰ । ਬਹੁ ਪਰੀ ਮਾਰ ਕਿਮ ਧਰਹਿੰ ਧੀਰ ॥ ੪੮ ॥

[1](ਸਿੰਘਾਂ ਦੇ) ਮੋਰਚਿਆਂ ਦੀ ਥਾਂ ਨੂੰ। [2]ਅੜਨੇ ਦਾ ਬਲ ਕਿਸ ਵੈਰੀ ਵਿਚ ਹੈ। [3]ਕੱਟੇ ਜਾਕੇ, ਮਾਰੇ ਜਾਕੇ। [4]ਪਰੀਆਂ। [5]ਵਰਦੀਆਂ ਹਨ। [6]ਘੇਰਕੇ। [7]ਭਾਰੀ। [8]ਲੋਥਾਂ ਤੇ ਜ਼ਖਮੀਆਂ ਦਾ। [9]ਸਾਡੀ ਹਾਰ ਹੋਸੀ। [10](ਸਾਡਾ) ਸਥਾਨ ਸੀ ਪੱਧਰਾ (ਅੱਗੇ)ਖੜੋਤੇ ਨੂੰ ਆ ਲਗਦੀ ਸੀ। [11]ਇਸ ਪਹਿਲੇ ਜੰਗ (ਹੋਏ) ਵਿਚ ਜਿੱਤ ਨਾਂ ਪਾਈ। [12]ਸਾਰਾ ਦਲ ਜੋ ਜੀਉਂਦਾ ਸੀ। [13]ਸਾਰੀ ਫੌਜ ਦਾ ਖੋਜ ਹੀ ਮਿਟ ਜਾਏਗਾ।

ਤੁਮ ਸੁਮਤਿਵੰਤਿ ਇਮ ਲਰਹੁ ਨਾਂਹਿ।ਹੋਵਤਿ ਪ੍ਰਭਾਤਿ ਰਣ ਜੀਤਿ ਚਾਹਿ। ਤੌਪੈਂ ਸੰਬੁਹ ਸਭਿ ਆਇ ਜਾਇਂ[1]। ਰਚਿ ਮੋਰਚਾਨ ਆਛੇ ਟਿਕਾਇ॥੪੯॥ ਇਕਸਾਰ ਮਾਰ ਗੋਰਾਨਿ ਦੇਹੁ।ਸਭਿ ਸੁਭਟ ਦੂਰ ਹੀ ਰਾਖਿ ਲੇਹੁ।ਹਤਿ ਤੌਪ ਪੁੰਜ ਲਿਹੁ ਜੀਤ ਪਾਇ। ਮਮ ਬੁੱਧਿ ਆਇ ਇਸ ਰੀਤਿ ਦਾਇ॥੫੦॥ਬਡ ਰਾਠ ਸੁਭਟ[2] ਸਤਿਗੁਰ ਬਟੋਰਿ। ਬਟਪਾਰ ਅਧਿਕ,ਕੈ ਬ੍ਰਿੰਦ ਚੌਰ। ਬਿਨ ਖੜਗ ਸੇਲ ਨਹਿ ਕਰਤਿ ਬਾਤ।ਇਕਬਾਰ ਹੇਲਤੈ ਕਟਕ ਜਾਤਿ[3]॥੫੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਜੰਗ' ਪ੍ਰਸੰਗ ਬਰਨਨੰ ਨਾਮ ਦਸਮੋ ਅੰਸੂ ॥ ੧੦ ॥ ੧੧. [ਦੂਸਰੇ ਦਿਨ ਦਾ ਜੰਗ]।

ਦੋਹਰਾ ॥ ਸੁਨਿ ਸੂਬੇ ਦੋਊ ਹਟੇ ਲਸ਼ਕਰ ਕੀ ਸੁਧਿ ਲੀਨਿ। ਭਏ ਸੁਮਾਰ ਸ਼ੁਮਾਰ ਬਿਨ, ਨ ਸੈ ਪ੍ਰਾਨ ਬਿਹੀਨ[4] ॥ ੧ ॥ ਭੁਜੰਗ ਪ੍ਰਯਾਤ ਛੰਦ ॥ ਪੁਨੰ ਖਾਨ ਪਾਨੰ ਕਿਯੋ ਜਾਇ ਡੇਰੇ। ਟਿਕੇ ਬੀਰ ਧੀਰੰ ਲਰੇ ਜੋ ਘਨੇਰੇ। ਥਿਰੇ ਸਿੰਘ ਗਾਢੇ ਲਰੈਂ ਮੋਰਚਾ ਮੈਂ। ਗੁਰੂ ਤੀਰ ਕੇਤੇ ਨਮੋ ਕੈ ਪਗਾ ਮੈਂ[5] ॥ ੨॥ 'ਬਡੀ ਮਾਰ ਹੋਈ ਮਹਾਰਾਜ ਜਾਨੋ।ਤੁਫੈਗੈਂ ਹਤੀ ਦੇਖਿ ਸ਼ੱਤ੍ਰੂ ਮਦਾਨੋ। ਦੜਾਦਾੜ ਗੋਰੇ ਢਲੈ ਪੱਕ੍ਰ ਜੈਸੇ[6]।ਮਹਾਂ ਬੁੱਧਿ ਅੰਧੇ ਹਤੇ ਸ਼ੀਘ੍ਰ[7] ਤੈਸੇ ॥੩॥ ਉਦੈਸਿੰਘ ਸੰਗੀ ਦਇਆ ਸਿੰਘ ਦੋਊ। ਪਹੁਚੇ ਜਬੈ ਹੋਲ ਕੋ ਓਜ ਜੋਊ। ਗਿਰੇ ਬ੍ਰਿੰਦ ਘੋਰਾ ਮਰੇ ਬੀਰ ਮਾਨੀ। ਮਰੇ ਪੁੰਜ ਕੈਸੇ, ਨਹੀਂ ਜਾਇ ਜਾਨੀ' ॥੪॥ ਪ੍ਰਭੂ ਫੇਰ ਬੋਲੇ 'ਲਰੋ ਰਾਖਿ ਦਾਊ।ਥਿਰੋ ਮੋਰਚਾ ਮੈ ਨ ਹੂਜੋ ਅਗਾਊ। ਕਰੈ ਨੇਰ ਸ਼ੱਤ੍ਰ ਤਬੈ ਤਾਕ ਮਾਰਹੁ।ਸਵਾਧਾਨ ਬੈਠਹੁ ਨਹੀਂ ਦੇਵ ਹਾਰਹੁ[8]॥੫॥ ਦਿਯੋ ਸਾਲ ਪੱਤ੍ਰੈ ਲਗੇ ਘਾਵ ਜਾਂਹੀ। ਘਸਾਵੈਂ ਲਗਾਵੈਂ ਬਚਾਵੈਂ ਸੁ ਤਾਂਹੀ। ਕੁਊ ਚਾਰ ਜਾਮੰ, ਕੁਊ ਆਠ ਜਾਮੰ। ਮਿਲੈ ਘਾਵ ਦੇਹੰ ਸੁ ਪਾਵੈਂ ਅਰਾਮੰ ॥ ੬ ॥ ਮਰੇ ਸਿੰਘ ਕੇਤੇ ਗਏ ਦੇਵ ਲੋਕੰ। ਸੁਖੰ ਪਾਇ ਸਾਰੇ ਮਿਟੀ ਸਰਬ ਸ਼ੋਕੰ। ਕਿਯੋ ਖਾਨ ਪਾਨੰ ਭਏ ਸਾਵਧਾਨੰ। ਥਿਰੇ ਮੋਰਚਾ ਮੈਂ ਮਹਾਂ ਓਜਵਾਨੰ॥੭॥ ਰਹੇ ਜਾਗ ਆਧੇ ਪਰੇ ਆਧ ਸੋਏ। ਤੁਫੈਗੈਂ ਚਲਾਵੈਂ ਜਿ ਢੂਕੈ ਨ ਕੋਏ[9]। ਬਿਤੀ ਰਾਤਿ ਐਸੇ ਭਈ ਪ੍ਰਾਤਿ ਫੇਰੰ । ਬਜੇ ਬ੍ਰਿੰਦ ਬਾਜੇ ਸੁ ਨਾਦੰ ਉਚੇਰੰ ॥ ੮ ॥ ਨਗਾਰੇ ਬਜੇ ਢੋਲ ਬਾਜੇ ਸ਼ਨਾਈਂ[10]। ਗੁਰੂ ਪੌਰ ਮੈਂ ਨੌਬਤੰ ਸੋ

[1]ਆ ਜਾਵਣ। [2]ਬੜੇ ਬੜੇ ਰਾਠ ਸੂਰਮੇ। [3]ਫੌਜਾਂ ਦੇ ਉਤੇ ਇਕੋ ਵਾਰੀ ਹੱਲਾ ਕਰਕੇ ਜਾ ਪੈਂਦੇ ਹਨ। (ਅ) ਸ਼ੁੱਧ ਪਾਠ 'ਕਟਤਿ' ਜਾਪਦਾ ਹੈ। ਇਟੋ ਵਾਰੀ ਹੱਲਾ ਕਰਕੇ ਜਾ ਪੈਂਦੇ ਤੇ ਕੱਟੀਦੇ ਜਾਂਦੇ ਹਨ। [4]ਬੇਸ਼ੁਮਾਰ ਜ਼ਖਮੀ ਹੋਏ ਤੇ ਨੌਂ ਨੌ ਮਰੇ। [5]ਚਰਨਾਂ ਵਿਚ ਨਮੋ ਕਰਕੇ। [6]ਪੱਕੇ ਫਲਾਂ ਵਾਂਗ। [7]ਏਸ ਤਰ੍ਹਾਂ ਹਾਰੋਗੇ ਨਹੀਂ। [8]ਕਿ ਕੋਈ ਨੇੜੇ ਨਾ ਆ ਢੁਕੇ। [9]ਸ਼ਹਨਾਈ।

ਬਜਾਈ। ਬਜੇ ਸਿੰਘ ਭੇਰੀ ਇਕੈ ਬਾਰ ਨਾਦੈ। ਸਭੈ ਸ਼ੁਧ ਕੈ ਜਾਂਹਿ ਤੇ ਆਹਿਲਾਦੈਂ[1] ॥੯॥ ਨਿਸ਼ਾਨੀ ਛੰਦ ॥ ਗੁਰੂ ਹੁਕਮ ਤੇ ਬਜ[2] ਉਠਜੋ ਰਣਜੀਤ ਨਗਾਰਾ। 'ਹਯ ਤਮਾਰੀ ਹੁਇ ਸੈਨ ਕੋ' ਪ੍ਰਭੁ ਬਾਕ ਉਚਾਰਾ। 'ਸਜਹਿ ਸ਼ਸਤ੍ਰ ਗਹਿ ਤੁਪਕ ਕੋ ਚਢਿਕੈ ਹਮ ਸੰਗਾ।ਚਲਹਿ ਵਹਿਰ ਹਿਤ ਜੰਗ ਕੋ ਕਰਿ ਹੈਂ ਰਿਪੁ ਭੰਗਾ'॥੧੦॥ਸੁਨਤਿ ਪ੍ਰਭੂ ਤੇ ਖਾਲਸਾ ਕੀਨਸਿ ਤਬਿ ਤਮਾਰੀ। ਜ਼ੀਨ ਤੁਰੰਗਨ ਡਾਲ ਕਰਿ ਉਤਸਾਹਤਿ ਭਾਰੀ। ਕਸੀ ਕਮਰ ਅਸਿ ਪਾਇ ਗਰਿ ਸਜਿ ਸਿਪਰ ਪਿਛਾਰੀ। ਤੋਮਰ ਸੇਲਾ ਸਾਂਗ ਖਰ ਕਿਨ ਬਰਛੀ ਧਾਰੀ ॥ ੧੧ ॥ ਕਿਨਹੁੰ ਧਨੁਖ ਤਰਕਸ਼ ਕਸਜੋ ਕਿਹ ਲੀਨ ਭੁਵੰਨੀ। ਆਯੁਧ ਸਗਰੇ ਧਾਰਿ ਕਰਿ ਤਮਾਰੀ ਪ੍ਰਭੁ ਸੰਨੇ। ਸ਼੍ਰੀ ਸਤਿਗੁਰ ਰਣ ਬਸਤ੍ਰ ਕੋ ਪਹਿਰੇ ਪਰਚਾਰੂ[3]। ਅੰਗ ਨਿਖੰਗ ਸ ਖੜਗ ਧਰਿ ਧਨੁ ਨਿਠੁਰ ਉਦਾਰੂ ॥ ੧੨ ॥ ਹੁਇ ਕਰਿ ਤਮਾਰ ਤੁਰੰਗ ਪਰ ਆਰੋਹਨ ਕੀਨੋ। ਤਬਿ ਦੁੰਦਭਿ ਰਣਜੀਤ ਪਰ ਦੁਇ ਚੋਬਨ ਦੀਨੋ।ਗਰਜਜੋ ਧੁਨਿ ਗੰਭੀਰ ਤੇ ਬਹੁ ਦੂਰ ਸੁਨਾਈ। ਉਤਸਾਹਤਿ ਹੁਇ ਖਾਲਸਾ ਚਢਿ ਕੈ ਸਮੁਦਾਈ ॥ ੧੩ ॥ ਭਏ ਪਿਛਾਰੀ ਗੁਰੂ ਕੋ ਤਜਿ ਦੁਰਗ ਜੁ ਦ੍ਵਾਰਾ। ਵਹਿਰ ਗਏ ਹਿਤ ਲਰਨ ਕੋ ਬਡ ਮੰਡਿ ਅਖਾਰਾ। ਜਬਰਾ[4] ਤੁਰਕ ਵਜੀਦ ਦ੍ਵੈ,ਦੇਖਤਿ ਭਏ ਸੈਨਾ। ਦੂਰਬੀਨ ਅਨਵਾਇਕੈ ਆਗੇ ਧਰਿ ਨੈਨਾ॥੧੪॥ਭੀਮ ਚੰਦ ਬੈਠਜੋ ਨਿਕਟ ਬੂਝਨ ਕੋ ਕੀਨਾ। 'ਚਢੀ ਤੁਰੰਗਨ ਪਰ ਚਮੂੰ ਨਿਕਸੀ ਬਲ ਪੀਨਾ। ਦੁਰਗ ਪੌਰ ਤੇ ਵਹਿਰ ਕੋ ਉਮਛਤਿ ਇਤ ਆਵੈ। ਇਨ ਮਹਿੰ ਗੁਰ ਹੈ ਕੈ ਨਹੀ ਸਭਿ ਮੋਹਿ ਦਿਸਾਵੈਂ[5]' ॥੧੫॥ ਭੀਮ ਚੰਦ ਦੂਰਬੀਨ ਤੇ ਦੇਖਜੋ ਬਚ ਭਾਖੇ। 'ਪਿਖਹੁ ਖਾਨ ਜੀ ! ਅੱਗੂ ਸਭਿ ਰਣ ਕੋ ਅਭਿਲਾਖੇ[6]। ਕੰਚਨ ਜ਼ੀਨ ਤੁਰੰਗ ਪਰ ਜ਼ਾਹਰ ਝਮਕਾਵੈ। ਜਰੇ ਜਵਾਹਰ ਜਗਮਗਤਿ ਜੋ ਢਾਂਪਤਿ ਆਵੈ ॥ ੧੬ ॥ ਨੀਲਾ ਬਰਣ ਛਬੀਲ ਹਯ[7] ਤਿਸ ਪਰ ਅਸਵਾਰੂ। ਮੋਢੇ ਸਬਜ਼ ਕਮਾਨ ਹੈ, ਗਰ ਖੜਗ ਉਦਾਰੂ। ਜਿਗਾ ਸੀਸ ਪਰ ਦਮਕਤੀ ਲਾਗੇ ਗਨ* ਹੀਰੇ। ਊਚੀ ਕਲਗੀ ਝੂਲਤੀ ਜਿਹ ਸ਼ੋਭਤਿ ਹੀਰੇ ॥੧੭॥ ਸੋ ਗੁਬਿੰਦ ਸਿੰਘ ਸਤਿਗੁਰੂ ਹਿਤ ਲਰਨ ਅਰੂੜਾ। ਕਰੇ ਖੇਤਅਬਿ ਭਟਨਿਕੋ ਬਲ ਗਨ ਕਰਿ

---

[1]ਜਿਨ੍ਹਾਂ ਨੂੰ ਸੁਣਕੇ ਸਭ ਨੂੰ ਆਨੰਦ ਹੁੰਦਾ ਹੈ। [2]ਵਿਸ਼ੇਸ਼ ਸੁੰਦਰ। [3]ਸ਼ਬਦਾਰਥ ਖਾਂ। [4]ਜੋ ਸਾਰੇ ਮੈਨੂੰ ਦਿੱਸਦੇ ਹਨ ਇਨ੍ਹਾਂ ਵਿਚ ਗੁਰੂ ਹੈ ਕਿ ਨਹੀਂ ? [5]ਰਣ ਭੂਮੀ ਚਾਹੁਣ ਵਾਲੇ ਸਭ ਤੋਂ ਅੱਗੇ। [6]ਨੀਲੇ ਰੰਗ ਦਾ ਛਬੀਲਾ ਘੋੜਾ। *ਪਾ:—ਨਗ।

ਗੂੜ੍ਹਾ[1]। ਕਰਿ ਦੀਜੈ ਤੋਪੈਂ ਸ਼ੁਰੂ, ਮਾਰਹੁ ਗਨ ਗੌਰੇ। ਸਹਤਿ ਸੈਨ ਕੇ ਉਭਹਿ ਕਿਤ, ਨਹਿੰ ਪ੍ਰਾਪਤਿ ਟੋਰੇ[2] ॥ ੧੮ ॥ ਹੁਤੀ ਤੋਪ ਗਨ ਤਯਾਰ ਤਬਿ ਤਿਨ ਹੁਕਮ ਬਖਾਨਾ। ਸ਼ਾਬ ਮਤਾਬੀ ਦਾਗ਼ ਦੀ ਉਠਿ ਨਾਦ ਮਹਾਂਨਾ। ਬਹੁ ਜ੍ਵਾਲਾ ਕੋ ਬਮਨਤੀ ਤਹਿੰ ਧਰਾ ਹਿਲਾਈ। ਧੂੰਮ ਧਾਰ ਅੰਧਾਰ ਭਾ ਕੁਛ ਲਖਨਾ ਨ ਜਾਈ ॥ ੧੯ ॥ ਹਲੇ ਸੈਲ ਤੇ ਪ੍ਰਿਤ ਪੁਨੀ ਅਰਜ਼ਾਟ ਉਠਾਏ[3]। ਗੌਰੇ ਗਨ ਐਸੇ ਚਲੇ ਕਿਤ ਛੁਹਨ ਨ ਪਾਏ। ਗੁਰ ਸਮੇਤ ਸਭ ਖਾਲਸਾ ਰਿਪੁ ਸਨਮੁਖ ਚਾਲਾ। ਤੜਾਭੜੀ ਬੰਦੂਕ ਕੀ ਛੋਰੀ ਤਬਿ ਜ੍ਵਾਲਾ॥੨੦। ਹੋਰੇ, ਗੌਰੇ ਗਗਨ ਕੋ ਊਚੇ ਬਹੁ ਚਾਲੇ[4]। ਸੂਬੇ ਗਾਰ ਨਿਕਾਰਿ ਕੈ ਝਿਰਕੰਤਿ ਬਿਸਾਲੇ। 'ਇਲਮ ਤੋਪ ਕੋ ਕਿਤ ਗਯੋ ਕਿਤ ਲਗਯੋ ਨ ਗੋਰਾ। ਸਨਮੁਖ ਆਵਤਿ ਦਲ ਚਲਯੋ ਸਿਰ ਏਕ ਨ ਫੋਰਾ ॥ ੨੧ ॥ ਕਰਿ ਨੀਚੇ ਮੁਖ ਤੋਪ ਕੋ ਪੁਨ ਸ਼ਲਖ ਪ੍ਰਹਾਰੇ। ਸ਼ੱਤ੍ਰੁ ਹਤੇ ਇਨਾਮ ਕੋ ਲੀਜੈ ਧਨ ਭਾਰੇ[5]। ਰਿਸਯੋ ਜਾਨਿ ਸੂਬਾ ਸਬੈ ਪੁਨ ਸ਼ਿਸਤੈਂ[6] ਲਗਾਈ। ਫੇਰਿ ਪੋਚ ਤਤਕਾਲ ਹੀ ਮੁਖ ਨੈਮ੍ਰਿ ਕਰਾਈ॥੨੨॥ਚਲੀ ਤੋਪ ਅਨਗਿਨਤ ਹੀ ਗੌਰੇ ਗਨ ਧਾਵੈਂ। ਲਗਹਿ ਧਰਾ ਮਹਿੰ ਗੰਰਕ ਹ੍ਵੈਂ ਨਹਿ ਗੁਰ ਲਗਿ ਆਵੈਂ। ਜਾਤਿ ਬਾਮ ਕੋ ਦਾਹਨੇ ਨਹਿੰ ਮੂਰਖ ਜਾਨੈਂ। ਬਾਯੁ, ਬਾਰ,ਬੈਨਿ,ਆਦਿ ਗਨ ਆਇਸੁ ਪ੍ਰਭੁ ਮਾਨੈ[7] ॥੨੩॥ ਤਿਸ ਕੋ ਮਾਰਨੋ ਚਹਤਿ ਹੈਂ ਮਤਿਮੰਦ ਮਲੀਨੇ। ਜਥਿ ਤੋਪਨ ਤੇ ਨਹਿੰ ਸਰਯੋ ਰਿਸ ਦੀਰਘ ਕੀਨੇ। ਅਸਵਾਰੀ ਲੈਂ[8] ਸੈਨ ਕੋ ਹਿਤ ਲਰਨ ਅਰੂਢੇ। ਬਜੀ ਦੀਹ ਦੁੰਦਭਿ ਤਬੈ ਉਤਸਾਹਤਿ ਗੂਢੇ ॥ ੨੪ ॥ ਪਟਹਿ ਢੋਲ ਇਕਬਾਰ ਗਨ ਬਾਜੇ ਸਮੁਦਾਏ। ਚਢੀ ਚਮੂੰ ਚਿਤ ਚੌਂਪ ਤੇ ਭਟ ਅੱਗ੍ਰਧ ਧਾਏ। ਮਿਲਹਿ ਆਨਿ ਆਗੈ ਜਬਹਿ ਚਲਿ ਬਾਨ ਰੁ ਗੋਰੀ। ਭਈ ਤੜਾ-ਭੜ ਤੁਪਕ ਕੀ ਛੁਟੀ ਜੁਗ ਓਰੀ ॥ ੨੫ ॥ ਸ਼੍ਰੀ ਕਲਗ਼ੀਧਰ ਰਿਸ ਧਰੇ ਧਨੁ ਕਰਸੋ ਕਠੋਰਾ। ਖਰ ਖਪਰੇ ਧਰਿ ਧਰਿ ਪਨਚ ਮਾਰੇ ਅਰਿ ਓਰਾ। ਬੀਧਨ ਕੀਨੇ ਭਟ ਤੁਰਕ ਦਸ ਦਸ ਇਕਬਾਰਾ।ਆਗੈ ਪਾਛੇ ਗਿਰਤ ਹੈਂ ਹਯ ਨਰ ਇਕ ਸਾਰਾ॥ ੨੬ ॥ ਉਠੀ ਧੂਲ ਅਸੁ ਖੁਰਨ ਤੇ[9] ਛਾਦਸੋ ਅਸਮਾਨਾ। ਭਯੋ

[1]ਭਾਵ ਬੜਾ ਬਲ ਕਰਕੇ ਹੁਣ ਦੁਸ਼ਮਿਆਂ ਨੂੰ ਮੈਦਾਨ ਜੰਗ ਵਿਚ ਮਾਰੇਗਾ। [ਖੇਤ ਕਰਨਾ= ਜੰਗ ਵਿਚ ਮਾਰਨਾ]। [2]ਟੋਲਿਆਂ ਭੀ ਨਾ ਲੱਭੇ। [3]ਪਹਾੜ ਹਿਲ ਪਏ ਤੇ (ਪਹਾੜਾਂ ਤੋਂ) ਪ੍ਰਿਥੀ ਪੁਨੀ ਦਾ ਅਰਜ਼ਾਟ ਉਠਿਆ। [4]ਭਾਵ ਤੋਪਾਂ ਦੇ ਗੋਲੇ ਨਿਸ਼ਾਨੇ ਤੇ ਨਾ ਪੈਣ ਬਹੁਤ ਉਚੇ ਚੜ੍ਹਕੇ ਦੂਰ ਦੂਰ ਜਾ ਪੈਣ। [5]ਮੇਥ। [6]ਪੈਣ ਜਲ ਤੇ ਅਗਨੀ ਪ੍ਰਭੂ ਦੀ ਆਗਯਾ ਮੰਨਦੇ ਹਨ। [7](ਘੋੜੇ ਦੀ) ਅਸਵਾਰੀ ਲੈਕੇ। [8]ਘੋੜਿਆਂ ਦੇ ਖੁਰਾਂ ਤੋਂ।

ਧੂਮ ਪੁਨ ਦੂਸਰੇ ਅੰਧੇਰ ਮਹਾਂਨਾ।ਘੋਰਨ ਪਰ ਘੋਰੇ ਗਿਰੇ ਤਜਿ ਤਜਿ ਕਰਿ ਪ੍ਰਾਨਾ। ਆਗੇ ਪਾਛੇ ਸਮਝ ਤੇ ਹੋਏ ਅੱਗਜਾਨਾ[1] ॥ ੨੭ ॥ ਹਾਥਨਿ ਧਰੈਂ ਤੁਫੈਗ ਕੋ ਗਿਰਿ ਖੇਤ ਮਝਾਰੀ। ਕਿਤਿਕ ਤੁਰੰਗ ਨਚਾਵਤੇ ਹੁਇ ਚਮੂੰ ਅਗਾਰੀ। ਸੱਯਦ ਮੁਗ਼ਲ ਪਠਾਨ ਗਨ ਉਮਡੰਤਿ ਰੁਹੇਲੇ। ਤੀਰਨ ਤੋਮਰ ਤਬਰ ਕੋ ਤਰਵਾਰਨ ਮੇਲੇ ॥ ੨੮ ॥ ਹਯ ਭਜਾਇ ਕਰਿ ਅੱਗੂ ਹ੍ਵੈ ਤਜਿ ਹਤਹਿੰ*ਤੁਫੈਗੀ[2]। ਘਨੋ ਘੁਮੰਡ ਪ੍ਰਚੰਡ ਭਾ ਭਟ ਭੇ ਰਨ ਭੰਗੀ। ਮਾਰ ਮਾਰ ਲਲਕਾਰ ਕਰਿ ਮਿਲਿ ਆਪਸ ਮਾਂਹੀ। ਗੁਰੂ ਹੁਕਮ ਤੇ ਖਾਲਸਾ ਵਧਿ ਅੱਗੂ ਲਰਾਹੀ ॥ ੨੯ ॥ ਸਿਰਖੰਡੀ ਛੰਦ ॥ ਸਿੰਘ ਕ੍ਰੋਧ ਕਰਿ ਜੁੱਟੇ ਜ੍ਵਾਲਾਬੌਨਿ[3] ਲੈ। ਬਹੁਤਨਿ ਕੇ ਸਿਰ ਫੁੱਟੇ ਲਰਿ ਲਰਿ ਗੋਰੀਆਂ। ਕੋਚਿਤ ਕਰ ਪਗ ਟੁੱਟੇ ਗਿਰੇ ਪਵੈਗਮਾ[4]। ਕੈ ਸਊਰ ਹਯ ਸੂੱਟੇ ਡਰ ਡਰ ਸ਼ਬਦ ਤੇ[5] ॥੩੦ ॥ ਮਿਲਿ ਗੇ ਦਲ ਸਮੁਦਾਏ ਸੇਲਨਿ ਸਾਂਗ ਤੇ। ਤੀਛਨ ਤੀਰ ਚਲਾਏ ਸ਼ੁੰਕਤਿ ਮਾਰਤੇ।ਤੋਮਰ ਹਾਥ ਭ੍ਰਮਾਏ ਸਨਮੁਖ ਧਾਂਵਦੇ। ਸ਼ੱਤ੍ਰੂਨ ਦੇਹਿ ਧਸਾਏ ਬਰਮੀ ਸਰਪ ਜਿਉਂ ॥੩੧॥ ਬਰਛੀਂ ਅਰੁ ਤਰਵਾਰੀਂ ਭੁੜਥੂ ਮੱਚਿਆ। ਲੋਹੂ ਨਾਲ ਪਖਾਰੀ ਚਮਕਤਿ ਲਾਲ ਹ੍ਵੈ। ਜਨੁ ਸੂਹੀ ਧਰਿ ਸਾਰੀ ਜੋਗਣ ਦਾਰੁਣਾ[6]। ਚਰਿਬੇ ਪਾਨ ਸੁਪਾਰੀ ਜਮ ਕੀ ਜੀਹ ਕੈ[7] ॥੩੨ । ਤੋਪੈਂ ਦੂਰ ਪਿਛਾਰੀ ਤਜਿ ਕੈ ਅੱਗੂ ਹ੍ਵੈਂ[8]। ਲਸ਼ਕਰ ਆਇ ਅਗਾਰੀ ਮੈਘਰ ਰੱਚਿਆ। ਤੁਪਕ ਸੰਬੂਹ ਸੈਭਾਰੀ ਤੜਭੜ ਮਚ ਰਹੀ।ਤਕ ਤਕ ਗੁਲਕਾਂ ਮਾਰੀ ਸ਼ਬਦ ਉਠੰਤਿ ਬਡ ॥੩੩॥ਉੱਠੇ ਗਜ ਛਣਕਾਰੇ ਗੋਰੀ ਠੋਕਤੇ[9]।ਧੁਖੇ ਪਲੀਤੇ ਭਾਰੇਤੋੜੇ ਡਾਂਭਤੇ। ਦਸਤਰਵਾਂ ਕਰ ਧਾਰੇ ਛੋਰੇ ਤਾਕਿ ਕੈ।ਬਹੁਰ ਬਰੂਦਹਿੰ ਡਾਰੇ ਤੂਰਨ ਤਮਾਰ ਹਿਤ ॥੩੪॥ ਨਰਾਜ ਛੰਦ ॥ ਗੁਰੂ ਗੁਬਿੰਦ ਸਿੰਘ ਜੀ ਬਿਲੰਦ ਹੇਲ ਡਾਰਿਓ। ਸਮੂਹਸਿੰਘ ਸੰਗ ਲੈ ਤੁਫੈਗ ਕੋ ਸੰਭਾਰਿਓ।ਬਿਰੁੱਧ ਜੁੱਧ ਸੁੱਧ ਤੇ ਸੁਕ੍ਰੋਧ ਹੋਇ ਆਇਓ[10]।ਕਠੋਰ ਧਾਰਿ ਚਾਪ ਕੋ ਤੁਰੰਗ ਕੋ ਧਵਾਇਓ ॥੩੫॥ ਸਮੂਹ ਬਾਨ

[1]ਅੱਗੇ ਪਿੱਛੇ ਦੀ ਖਬਰ ਤੋਂ ਅਗਜਾਨੀ ਹੋ ਗਏ । [2]ਬੰਦੂਕਾਂ ਚਲਾਕੇ ਮਾਰਦੇ ਹਨ । [3]ਬੰਦੂਕਾਂ । [4]ਘੋੜਿਆਂ ਤੋਂ ਡਿੱਗੇ। [5]ਲਲਕਾਰਿਆਂ ਤੋਂ ਡਰ ਡਰਕੇ ਘੋੜਿਆਂ ਨੇ ਅਸਵਾਰ ਸੁੱਟੇ।[6]ਮਾਨੋਂ) ਹੋ ਰੰਗ ਦੀ ਸਾੜ੍ਹੀ ਜੋਗਣਾਂ ਨੇ ਲਈ ਹੈ । [7]ਯਾ ਜਮ(ਕਾਲ)ਦੀ ਜੀਭ ਹੋਕੇ ਪਾਨ ਸੁਪਾਰੀ ਚੱਬਦੀ ਹੈ। [8](ਤੁਰਕ) ਅੱਗੇ ਹੋਏ । [9](ਬੰਦੂਕਾਂ ਵਿਚ ਫਿਰਨ ਵਾਲੇ) ਗਜਾਂ ਦੀ ਛਣਕਾਰ ਗੋਲੀ ਠੋਕਦਿਆਂ ਉੱਠਦੀ ਹੈ । [10](ਅਕਾਰਣ) ਵਿਰੋਧੀਆਂ ਦੇ ਜੁੱਧ ਕਰਨੇ ਕਰਕੇ ਸ਼ੁੱਧ ਕ੍ਰੋਧ ਚੜ੍ਹ ਆਇਆ। ਸ਼ੁੱਧ ਕ੍ਰੋਧ ਉਹ ਹੈ ਜੋ ਕਿਸੇ ਧਰਮ ਉਪਕਾਰ ਦੇ ਕੰਮ ਲਈ ਆਵੇ । (ਅ) ਜੁੱਧ ਵਿਚ (ਸ਼ੱਤ੍ਰੂ) ਦੇ (ਵਿ+ਰੁੱਧ) ਬਹੁਤ ਅੜਨ ਦੀ (ਸੁਧ=) ਖਬਰ ਪਾਕੇ ਕ੍ਰੋਧ ਆ ਗਿਆ। *ਪਾ:—ਹਣੈਹਿ।

ਤਾਨਿ ਤਾਨਿ ਤਾਨ ਤੇ[1] ਪ੍ਰਹਾਰਤੇ। ਦੜਾ ਦੜੀ ਤੁਰੰਗ ਬੀਰ ਭੂਮ ਬੀਚ ਡਾ-
ਰਤੇ।ਬਹੈ ਸਬੇਗ ਬਾਯੁ ਜਨੋਂ ਪੁਰਾਤਨੇ ਤਰੋਵਰਾ। ਉਖਾਰਿ ਮੂਲ ਗੋਰਤੇ ਭਈ
ਸੈਕੀਰਣੈ ਧਰਾ[2] ॥੩੬॥ ਥਿਰਨੋ ਕਿ ਆਇ ਅੱਗੂ[3] ਜੋ ਸੁ ਪ੍ਰਾਨ ਹੀਨ ਹੋਵਤੇ ।
ਭੁਯਾਨ ਭੂਰ ਭੂਮਿਕਾ,ਭਰੀਂ ਭਰੀਲ ਜੋਵਤੇ[4]। ਨਹੀਂ ਜੁ ਨੈਨ ਗੋਚਰਾ[5] ਬਚਯੋ
ਸੁਜੀਂਦ ਰਾਖਕੈ।ਇਤੇ ਉਤੇ ਪਲਾਇਰੋ,ਨ ਸਾਮੁਹਾ ਭਿਲਾਖਕੈ[6] ॥੩੭॥ ਗੁਰੂ
ਸਮੇਤ ਖਾਲਸੇ ਧਵਾਇ ਜਾਹਿ ਜਾਂਹਿ ਕੌ[7]। ਸੰਘਾਰਿਕੈ ਸਥਾਰ ਕੀਨ ਕੌ
ਟਿਕੈ ਨ ਤਾਂਹਿ ਕੌ[8]। ਲਰੀਤਿ ਬਾਨ ਗੋਰੀਆਂ ਦੁਓਰੀਆਂ ਸੜਾਕਤੇ ।
ਪਲਾਇ ਜਾਇ ਜੋਵਤੇ, ਮਰੈ ਪਰੇ ਤੜਾਕਤੇ[9] ॥੩੮ ॥ ਚੌਪਈ ॥ ਜੁਗ ਸੂਬੇ
ਗਿਰਪਤਿ ਮਿਲਿ ਸਾਰੇ । ਹੇਰਿ ਚਮੂੰ ਪ੍ਰਤਿ ਗਾਰ ਉਚਾਰੇਂ । ਬਡੇ ਜਤਨ ਤੇ
ਸਨਮੁਖ ਕਰੈਂ । ਕਿਤਿਕ ਪਲਾਵੈਂ, ਕੇਤਿਕ ਮਰੈਂ ॥ ੩੯ ॥ ਕੋ ਕੋ ਸਿੰਘ
ਘਾਵ ਜੁਤਿ ਹੋਯੋ । ਗੁਰੂ ਪ੍ਰਤਾਪ ਖਾਲਸੇ ਜੋਧੋ । ਯੌਂ ਲਸ਼ਕਰ ਤੁਰਕਨ
ਕੇ ਫੇਰੇ । ਕੇਚਿਤ ਪਹੁੰਚੇ ਭਾਜਤਿ ਡੇਰੇ॥੪੦॥ਸ਼ੱਤ੍ਰੁਨਿ ਕੇ ਦਲ ਲਰ ਕਰਿ
ਹੁੱਟੇ । ਬਹੁਰ ਚੌਂਪ ਤੇ ਸਮੁਖ ਨ ਜੁੱਟੇ।ਸਨੇ ਸਨੇ ਹੌਟ ਕਰਿ ਪੁਰਿ ਓਰੀ।
ਆਵਤਿ ਪੁੰਜ ਤੁਫੰਗਨ ਫੋਰੀ ॥ ੪੧ ॥ ਰਣ ਮਹਿਂ ਮਰੇ ਲੋਥ ਉਠਵਾਇ ।
ਘਾਇਲ ਕੋ ਸੰਭਾਲ ਸਭਿ ਥਾਇਂ । ਆਇ ਦੁਰਗ ਮਹਿਂ ਸਤਿਗੁਰ ਥਰੇ ।
ਸ਼ਲਖ ਤੁਪਕ ਤੋਪਨਿ ਕੀ ਕਰੇ ॥ ੪੨ ॥ ਦੁਰਜਨ ਰਾਖੇ ਦੂਰ ਹਟਾਇ ।
ਮਾਰੇ ਖੇਤ ਬਿਖੈ ਸਮੁਦਾਇ । ਵਾਹਿਗੁਰੂ ਜੀ ਕੀ ਕਹਿ ਫਤੇ।ਹਰਖ ਖਾਲਸੇ
ਮਹਿਂ ਭਾ ਅਤੇ[10] ॥੪੩॥ ਇਤਿ ਸ਼੍ਰੀ ਗੁਰ ਪਤਾਪ ਸੂਰਜ ਗ੍ਰੰਥੇ ਖਸ਼ਟਮ ਦੁੱਤੇ 'ਜੰਗ'
ਪ੍ਰਸੰਗ ਬਰਨੰ ਨਾਮ ਇਕਾਦਸ਼ਮੋ ਅੰਸੂ ॥ ੧੧ ॥

੧੨. [ਰਾਤੀ ਵੈਰੀਆਂ ਦੀਆਂ ਸਲਾਹਾਂ । ਤੀਜੇ ਦਿਨ ਦਾ ਜੰਗ]।

ਦੋਹਰਾ ॥ ਬੀਤ ਗਯੋ ਬਾਸੁਰ ਸਰਬ ਨਿਸ ਹੋਈ ਜਬਿ ਆਇ । ਗਿਰਪਤਿ
ਸਭਿ; ਸੂਬੇ ਦੁਊ ਮਿਲੇ ਆਇ ਇਕ ਥਾਂਇ ॥ ੧ ॥ ਲਲਿਤਪਦ ਛੰਦ ॥
ਮਿਲਿ ਕਰਿ ਮਸਲਤ ਲਗੇ ਬਿਚਾਰਨ 'ਜਾਇ ਨਹੀਂ ਕੁਛ ਜਾਨਾ । ਕਲ
ਤੋਂ ਹੁਤੇ ਗੁਰੂ ਭਟ ਓਟੇ[11], ਹਮਰੇ ਖਰੇ ਮਕਾਨਾ ॥ ੨ ॥ ਯਾਂ ਤੇ ਮਰੇ ਹਜ਼ਾ-
ਰਹੁੰ ਜੋਧਾ ਮਿੱਟੀ ਮਾਸ ਰਲਾਈ[12]।ਨਹਿ ਮਿਲਾਪ ਨਿਜ ਢੁਕਨ ਦੀਨੈ ਮਾਰ

[1]ਜ਼ੋਰ ਨਾਲ। [2]ਧਰਤੀ ਭਰ ਗਈ। [3]ਜੋ ਅੱਗੇ ਆਕੇ ਠਹਿਰਦਾ ਹੈ। [4]ਭਰੋਸੇ ਭੱਜਦੇ ਦਿਖਾਈ
ਦਿੰਦੇ ਹਨ। [5]ਭਾਵ ਨੇਤ੍ਰਾਂ ਦੇ ਸਾਹਮਣੇ ਜੋ ਨਹੀਂ ਆਯਾ। [6]ਜੋ ਸਾਹਮਣੇ ਹੋਣਾ ਨਹੀਂ ਚਾਹੁੰਦੇ।
[7]ਜਿਸ ਜਿਸ ਤਰਫ ਦੌੜਾਈ ਜਾਂਦੇ ਹਨ। [8]ਤਿਨ੍ਹਾਂ ਦੇ ਅੱਗੇ। [9]ਤੜੱਕ ਕਰਕੇ (ਗੋਲੀ ਵੱਜੀ) ਨਾਲ
ਮਰ ਗਏ। [10]ਬਹੁਤ। [11]ਗੁਰਾਂ ਦੇ ਸੂਰਮੇ ਓਟ ਵਿਚ ਖੜੇ ਸਨ। [12]ਮਿੱਟੀ ਵਿਚ ਮਾਸ ਰਲਾ ਦਿਤਾ।

ਮਹਾਨ ਮਚਾਈ ॥੩॥ ਗੁਰ ਭਟ ਬਚੇ, ਮਰੇ ਬਹੁ ਹਮਰੇ,ਜਾਨ ਲੀਨ ਤਬਿ ਹੇਤਾ[1]। ਆਜ ਲਰੇ ਸਮ ਹੈ ਕਰਿ ਸਾਰੇ ਬਨਿਕੈ ਸਿੰਘ ਸੁਚੇਤਾ ॥ ੪ ॥ ਹਮਰੇ ਮਰੇ ਹਜ਼ਾਰਹੁੰ ਦੀਖਤਿ ਖੇਤ ਸੰਕਰੀਨ[2] ਹੋਵਾ। ਗੁਰ ਕੋ ਭਟ ਘਾਇਲ ਭਾ ਕੋ ਨਹਿੰ, ਮਰਨ ਨ ਰਨ ਮਹਿੰ ਜੋਵਾ[3] ॥੫॥ ਭੀਮ ਚੰਦ ਤੇ ਆਦਿਕ ਰਾਜੇ ਹਾਥ ਬੰਦਿ ਕਰਿ ਭਾਖੇ। 'ਘਾਤ ਲਰਨ ਕੀ ਐਸੀ ਜਾਨਤਿ ਤ੍ਰਾਸ ਨ ਮਨ ਮਹਿੰ ਰਾਖੇ ॥੬॥ਏਕ ਬਾਰ ਹੀ ਹੋਲ ਘਾਲਿ ਕਰਿ,ਕਰਤ ਵਾਰ ਮਿਲਿ ਸਾਰੇ। ਬੰਧਿ ਟੋਲ, ਕਰਿ ਘਾਤ ਹਟਤਿ ਹੈਂ[4], ਹੋਤ ਨ ਕਿਮ ਨਿਰਵਾਰੇ ॥ ੭ ॥ ਆਜੁ ਲਰੇ ਘੇਰ ਹਮ ਲੀਨਸਿ, ਸੰਗ ਵਜੀਦ ਪਠਾਨਾ[5]। ਨੀਠ ਨੀਠ ਕਰਿ ਗਮਨਸੋ ਬਚਿ ਕੈ ਰੋਕਸੋ ਵਹਿਰ ਮਦਾਨਾ॥੮॥ਅਬਿ ਤੁਮ ਚਢਹੁ ਨ ਲਰਿਬੇ ਕਾਰਨ ਰਾਖਹੁ ਚਹੁੰਦਿਸ਼ਿ ਡੇਰੇ। ਦੇਹੁ ਨ ਕਛੂ ਪ੍ਰਵੇਸ਼ਨ ਅੰਤਰਿ ਇਸ ਪ੍ਰਕਾਰ ਲਿਹੁ ਘੇਰੇ ॥੯॥ ਦੁਰਗ ਮਝਾਰ ਖਰਚਿਬੇ ਕਾਰਨ ਜਮਾ ਨ ਵਸਤੂ ਕਾਈ। ਘ੍ਰਿੱਤ ਸਨੇਹ ਅੰਨ ਬਹੁ ਨਾਹਿਨ ਨਹਿੰ ਬਰੂਦ ਸਮੁਦਾਈ ॥੧੦ ॥ ਗੁਲਕਾਂ ਆਦਿ ਵਸਤ੍ਰ ਵਥੁ ਸਗਰੀ ਪਾਇਂ ਨ ਜਥਿ, ਨਿਕਸੈ ਹੈਂ। ਪੁਰਿ ਗ੍ਰਾਮਨਿ ਤੇ ਮਨਹਿ ਕਰਹੁ ਸਭਿ[6], ਕੋਇ ਨ ਕਿਨਹੂੰ ਦੈਹੈ ॥ ੧੧ ॥ ਦਿਨ ਅਲਪਨਿ ਮਹਿੰ ਹੁਇ ਲਚਾਰ ਬਹੁ ਮਿਲਹਿ ਗੁਰੂ ਤਬਿ ਆਪੈ।ਜਿਮ ਬਾਂਛਹੁ ਤਿਮ ਕਰਹੁ ਤਬਹਿ ਮਿਲਿ ਤੁਮਰੋ ਮਹਿਦ ਪ੍ਰਤਾਪੈ॥੧੨॥ਸਗਰੇ ਮੁਲਖਨ ਕੇ ਤੁਮ ਮਾਲਿਕ ਕੌਨ ਅਰੈ ਬਲਧਾਰੀ। ਮਹਾਂ ਮਵਾਸੀ ਜ਼ੋਰ ਕਰੈ ਸਭਿ ਕਸ਼ਾ ਗੁਰ ਬਾਤ ਬਿਚਾਰੀ[7] ॥ ੧੩ ॥ ਇਮ ਗਿਰਪਤਿਨਿ ਭਨਸੋ ਸੁਨਿ ਦੋਨਹੁੰ ਰਿਦੇ ਮਹਿਦ ਬਿਸਮਾਏ। ਪੁਰਖ ਪ੍ਰਤਾਪਵੰਤ ਮਨ ਜਾਨਸੋਂ, ਚਲੀ ਸੁਮਤਿ ਨਹਿੰ ਕਾਏ ॥ ੧੪ ॥ ਸੁਪਤਿ ਜਥਾ ਸੁਖ ਤਊ ਤ੍ਰਾਸ ਕਰਿ—ਗੁਰ ਕੇ ਬੀਰ ਨ ਆਵਹਿੰ—।ਲਾਖਹੁੰ ਲਸ਼ਕਰ ਜਾਗਤਿ ਆਧੇ,ਪਰਿ ਆਧੇ ਸੁਪਤਾਵੈਂ ॥ ੧੫ ॥ ਇਤ ਸਤਿਗੁਰ ਕਰਿ ਖਾਨਿ ਪਾਨ ਕੋ ਸਭਿ ਕੀ ਸੁਰਤ ਸੰਭਾਰੀ। ਸਾਲਪੱਤ੍ਰ ਦੇ ਘਾਇਲ ਸਭਿ ਕੋ ਛਦ[8] ਕੀ ਪੀਰ ਨਿਵਾਰੀ ॥ ੧੬ ॥ ਜੋ ਮਰਿ ਗਏ ਕਰੇ ਸੁਸਕਾਰਨਿ ਮਨ ਬਾਂਛਤ ਕੋ ਦੈ ਕੈ। ਪਹੁੰਚੇ ਸ਼੍ਰੀ ਸਤਿਗੁਰ ਕੇ ਲੋਕਹਿ ਜਨਮ ਮਰਨ ਦੁਖ ਖੈ ਕੈ ॥ ੧੭ ॥ ਸੁਪਤਿ ਜਥਾ ਸੁਖ ਰਾਤਿ

---

[1]ਤੱਦੋਂ (ਉਨ੍ਹਾਂ ਬਚਣੇ ਦਾ) ਕਾਰਨ ਕਿਲ੍ਹੇ ਦੀ ਓਟ ਜਾਣ ਲਈਸੀ। [2]ਭਰ ਗਿਆ ਹੈ।[3]ਟੋਲੇ ਉਨ੍ਹਾਂ ਕੇ ਨਾਸ਼ ਕਰਕੇ ਪਿਛੇ ਹਟ ਜਾਂਦੇ ਹਨ। [4]ਵਜ਼ੀਰਖਾਂ ਪਠਾਣ ਸਾਡੇ ਨਾਲ ਸੀ। [5]ਸਭ ਨੂੰ ਮਨ੍ਹਾਂ ਕਰ ਦਿਓ।[6]ਵਿਚਾਰੋ ਗੁਰੂ ਦੀ ਕੀ ਗਲ ਹੈ? (ਅ) ਗੁਰੂ ਦੀ ਗੱਲ ਤੀਹ ਵਿਚਾਰਨੀਹੋਈ।[7]ਜ਼ਖਮਾਂਦੀ।

ਬਿਤਾਈ ਉਠਿ ਕਰਿ ਅੰਮ੍ਰਿਤ ਵੇਲੇ। ਗੁਰਬਾਨੀ ਕੋ ਪਠਹਿ ਖਾਲਸਾ ਨਾਮ ਵਾਹਿਗੁਰੂ ਲੇ ਲੇ॥੧੮॥ਆਸਾਵਾਰ ਰਬਾਬੀ ਗਾਵੈਂ ਸੁਨਹਿ ਏਕ ਮਨ ਹੋਏ। ਸੌਚ ਸ਼ਨਾਨ ਠਾਨਿ ਕਰਿ ਸਗਰੇ ਰਿਸ ਤੇ ਤੁਰਕਨਿ ਜੋਏ ॥ ੧੯॥ ਹੁਕਮ ਗੁਰੂ ਕੀਨੋ ਸਭਿਹਿਨਿ ਕੋ 'ਨਿਜ ਮੁਰਚੇ ਸਵਧਾਨਾ। ਅੱਗੂ ਜਾਇ ਨਹਿੰ ਆਯੁਧ ਖਾਵਹੁ ਥਿਰੇ ਰਹਹੁ ਨਿਜ ਥਾਨਾ'॥੨੦॥ਮਾਨਿ ਹੁਕਮਿ ਕੋ ਥਿਰਸੈ ਖਾਲਸਾ ਜ੍ਵਾਲਾਬਮਨੀ ਛੋਰੈਂ। ਤੁਰਕ ਪਹਾਰੀ ਉਠੇ ਪ੍ਰਾਤਿ ਪਿਖਿ ਜਗਤ ਜੂਠ ਮੁਖ ਜੋਰੈਂ[1] ॥ ੨੧ ॥ ਮ੍ਰਿਤਕ ਸੈਬੰਧੀ ਹੁਤੇ ਜੁ ਨੇਰੇ ਦਾਹ ਕਰੇ ਦਫਨਾਏ। ਰਹੇ ਸ਼ੇਖ ਰੋਮਾਇ[2] ਗੀਧ ਗਨ ਸਭਿ ਕੋ ਆਮਿਖ ਖਾਏ॥੨੨॥ ਕਾਕ ਕੰਕ ਚਾਵੈਡਾ[3] ਚੀਂਕਤਿ ਹਯ ਨਰ ਮਾਸ ਅਹਾਰਾ[4]। ਬ੍ਰਿੰਦ ਭੂਮਾਵੈਂ ਉਡ ਅਕਾਸ਼ ਮਹਿੰ ਕੇਤਿਕ ਭੂਮਿ ਮਝਾਰਾ ॥੨੩॥ਜਿਤਿਕ ਅਨੰਦਪੁਰਿ ਕੇ ਮਗ ਪਹੁੰਚਨਿ ਸਭਿ ਰੋਕੇ ਚਹੁੰ ਓਰੇ। ਡੇਰੇ ਕਰੇ ਅਨੇਕ ਜੂਥਪਤਿ[5] ਘੇਰਨੋ ਭੂ ਕਰਿ ਘੋਰੈਂ[6] ॥ ੨੪ ॥ ਨਿਕਟ ਨ ਢੂਕੇ ਲਰਿਬੇ ਕਾਰਨ ਦੂਰ ਦੂਰ ਕਰਿ ਫੇਰੇ।ਜਥਾ ਸ਼ੇਰ ਤੇ ਡਰ ਕਰਿ ਰੁਕਤੇ ਗਨ ਗਜਰਾਜ[7]ਬਡੇਰੇ॥੨੫॥ਦਿਵਸ ਫਿਰਨੋ ਤਬਿ ਸਤਿਗੁਰ ਮਾਦਿਕ*ਦੋਨਹੁੰ[8]ਢਿਗ ਮੰਗਵਾਏ।ਸੇਵਕ ਲੇ ਚਾਮੀ ਕਰ ਸੈਪਟ[9], ਸਾਰ ਅਫੀਮੈ[10] ਲਸਾਏ॥ ੨੬ ॥ ਲਘੁਏਲਾ[11] ਗਨਗਿਰੀ ਬਦਾਮਹਿੰ[12] ਬਿਜੀਆ ਜੁਤਿ ਸਰਦਾਈ। ਭਰਨੋ ਕਟੋਰਾ ਦਿਯੋ ਗੁਰੂ ਕਰ ਪਾਨ ਕੀਨਿ ਸਮੁਦਾਈ॥੨੭॥ਮਾਵਾ ਪੁਨ ਅਫੀਮ ਕੋ ਖਾਯੋ ਪੁਨ ਬਿਜੀਆ ਲਘੁ ਪਾਨਾ*। ਚਢਿ ਤੁਰੰਗ ਪਰ ਗਮਨੇ ਸੋਚਹਿ ਫਿਰ ਆਏ ਤਿਸ ਥਾਨਾ ॥ ੨੮ ॥ ਥਾਨ ਉਤੰਗ ਅਨੰਦਪੁਰਿ ਜਿਹਠਾਂ ਹੈ ਪੁਰਬ ਦਿਸ਼ਿ ਜੋਈ। ਤਿਸ ਹੀ ਦਿਸ਼ ਮਹਿੰ ਕੋਸ ਅਢਾਈ ਸੂਬੇ ਉਤਰੇ ਦੋਈ ॥ ੨੯ ॥ ਤੰਬੂ ਸ਼ਮਿਯਾਨੇ ਬਹੁ ਤਾਨੇ ਦੂਰ ਦੂਰ ਲਗਿ ਹੇਰੇ। ਅਨਿਕ ਬਰਣ ਕੇ ਸ਼ਸਤ੍ਰ ਲਾਲ ਗਨ ਲਾਗੇ ਸੋਭ ਬਡੇਰੇ ॥ ੩੦ ॥ ਥਾਨ ਥਾਨ ਝੰਡੇ ਬਡ ਗਾਡੇ ਬਹੁਤ ਬਰਣ ਕੇ ਸੋਈ। ਬੈਠਿ ਉਚ ਥਲ ਪ੍ਰਭੂ ਬਿਲੋਕਤਿ ਲਸ਼ਕਰ ਸ਼ੱਤ੍ਰੁਨਿ ਜੋਈ ॥ ੩੧ ॥ ਬੈਠੇ ਲਗੇ ਸੁਚੇਤਾ ਕਰਨੇ ਨਿਰਮਲ ਨੀਰ ਸ਼ਨਾਨੇ। ਬੱਸਤ੍ਰ ਪਹਿਰ ਕਰਿ ਚਿਰਤਾ ਕੀਨੀ ਆਇ ਸਿੰਘ ਤਿਸ ਥਾਨੇ ॥ ੩੨ ॥ ਲਗਨੋ ਦਿਵਾਨ

[1]ਜੂਠ ਕੇ ਨਾਲ ਮੂੰਹ ਜੋੜਦੇ ਹਨ।[2]ਰਿੰਦੜ।[3]ਗਿੱਧ।[4]ਖਾਣਾ।[5]ਨਾਪਤੀਆਂ ਨੇ।[6]ਬਹੁਤਾਛੇ ਕਰਕੇ।[7]ਵੱਡੇ ਹਾਥੀ।[8]ਫੀਮ ਤੇ ਸੁੱਖਾ।[9]ਨਿੱਕੇ ਦੀ ਡੱਬੀ।[10]ਪੱਕੀ ਅਫੀਮ।ਅਸਲੀ ਅਫੀਮ।[11]ਛੋਟੀਆਂ ਲਾਚ ਆਂ।[12]ਬਦਾਮਾਂ ਦੀਆਂ ਗਿਰੀਆਂ। *ਦੋਵੇਂ ਤੁਤ ੨ ਅੰਸੂ ੪੪ ਅੰਕ ੨੦ ਦੀ ਹੇਠਲੀ ਟੂਕ।

ਖਾਲਸੇ ਕੋਰਾ ਬਸਤ੍ਰ ਸ਼ਸਤ੍ਰ ਤਨ ਸਾਜੇ। ਜਾਮ ਦਿਵਸ ਤੇ ਸੂਬੇ ਚਢਿਕੇ ਸੈਗ ਲੀਨ ਸਭਿ ਰਾਜੇ ॥ ੩੩ ॥ ਥੋਰੇ ਨਰ ਲੇ ਸੈਗ ਸੁ ਗਮਨੇ ਦ੍ਰਿਸ਼ਟਿ ਅਨੰਦ ਪੁਰਿ ਓਰੀ। ਚਲਤਿ ਚਲਤਿ ਕੁਛ ਨਿਕਟ ਪਹੁਚੇ ਭੀਮ. ਚੰਦ ਕੁਰ ਜੋਰੀ[1] ॥੩੪॥ ਜ਼ੋਰਦਸਤ* ਅਰੁ ਖਾਂ ਵਜੀਦ ਪਿਖਿ ਬੋਲੇ ਰਾਜਨਿ ਸੈਗਾ। 'ਸਗਰੇ ਦ੍ਰਿਸ਼ਟਿ ਲਗਾਇ ਬਿਲੋਕਹੁ ਬਹੁ ਨਰ ਥਾਨ ਉਤੈਗਾ[2]' ॥ ੩੫ ॥ ਦੂਰਬੀਨ ਪੁਨ ਲਾਇ ਨਿਹਾਰੇ ਤੁਰਕਨਿ ਬਾਕ ਉਚਾਰਾ। 'ਇਹ ਕੌ ਹੈ ਥਿਰਿਓ ਮੰਚ ਊਪਰ ਢਿਗ ਲਗਿ ਸਭਾ ਉਦਾਰਾ ॥ ੩੬ ॥ ਬਾਰੰਬਾਰ ਚਮਰ ਕੌ ਢੋਰਤਿ ਸੂਰਜ ਮੁਖੀ ਅਗਾਰੀ। ਜ਼ੇਵਰ ਜਰੇ ਜਵਾਹਰ ਜ਼ਾਹਰ ਜਗਮਗ ਜਗਮਗ ਕਾਰੀ॥੩੭॥ ਸੀਸ ਪਾਗ ਪਰ ਜਿਗਾ ਮਨੋਹਰ ਕਲਗੀ ਝੁਲਤਿ ਉਤੈਗੀ। ਧਨੁਖ ਧਰੇ, ਦ੍ਵੈ ਤਰਕਸ਼ ਆਗੇ ਪੂਰਨ ਸੈਗ ਖਤੈਗੀ[3] ॥੩੮॥ਖੜਗ ਗਾਤਰੇ ਥਿਰਨੋ ਪ੍ਰਕਾਸ਼ਤਿ ਮਹਿਦ ਮਜਾਜ ਉਚੇਰੇ[4]। ਸ਼ਾਹਨ-ਸ਼ਾਹੁ ਮਨਹੁ ਕੌ ਬੈਠਨੋ ਬੰਦਹਿੰ ਚਰਨ ਘਨੇਰੇ ॥੩੯॥ ਸਿੰਘ ਸੈਂਕਰੇ ਸੈਗ ਅਲਬਾਲਤਿ ਸਭਾ ਬਿਸਾਲ ਲਗਾਈ। ਸਨਧਬੱਧ ਸਭਿ ਸੋਲੇ ਸਾਂਗਨ ਖੜਗ ਤੁਪਕ ਸਮੁਦਾਈ ॥ ੪੦ ॥ ਗੁਰ ਕੌ ਜਥੇਦਾਰ ਹੈ ਕੋਈ ਕਿਧੌਂ ਪੁੱਤ੍ਰ ਤਿਨ ਕੇਰਾ। ਸ਼੍ਰੀ ਗੁਬਿੰਦ ਸਿੰਘ ਆਪ ਕਿਧੌਂ ਇਹ ਦਿਪਹਿ ਪ੍ਰਤਾਪ ਉਚੇਰਾ ॥ ੪੧ ॥ ਭੋ ਅਚਲੇਂਦ੍ਰ ! ਚਿਨਾਰੀ ਕਰਿਯਹੁ ਨੀਕੇ ਮੋਹਿ ਬਤਾਵਹੁ। ਕੌਨ ਅਹੈ ਇਤ ਸਨਮੁਖ ਬੈਠਨੋ ਸਕਲ ਭੇਦ ਸਮੁਝਾਵਹੁ' ॥ ੪੨ ॥ ਭੀਮ ਚੰਦ ਸੁਨਿਕੈ ਕਰ ਬੰਦੇ ਭਲੇ ਪਛਾਨਿ ਬਖਾਨਾ। 'ਇਹੀ ਗੁਬਿੰਦ ਸਿੰਘ ਕਲਹਿ ਮੂਲ ਸਭਿ ਕੀਨੋ ਜੰਗ ਮਹਾਂਨਾ ॥ ੪੩ ॥ ਜਹਿੰ ਕਹਿੰ ਲਰਨੋ ਬਿਜਧ ਕੌ ਪ੍ਰਾਪਤਿ ਮਨਹੁੰ ਵਸਤੁ ਇਸ ਕੇਰੀ[5]। ਕਬਹੁੰ ਸ਼ੱਤ੍ਰੁ ਕੌ ਦੀਨਸਿ ਨਾਂਹਿਨ[6], ਸੈਲਨਿ ਚਮ੍ਮ ਨਿਬੇਰੀ ॥੪੪॥ ਆਦਿ ਕੇ ਸਰੀ ਚੇਦੋ ਸੈਘਾਰੇ ਧਨੁ ਬਿੱਦਜਾ ਮੈਂ ਭਾਰੀ। ਪੈਂਡਖਾਨ ਬਡ ਤੀਰਮਦਾਜੈ ਇਕ ਸਰ ਤੇ ਲਿਯ ਮਾਰੀ॥੪੫॥ ਮਰੇ ਬਿਲੋਕਹੁ ਲਰੇ ਪਿਛਾਰੀ ਤੀਰਨਿ ਸੈਗ ਪਰੋਏ[7]। ਪਰਹਿੰ ਪਾਰ, ਨਹਿੰ ਥਿਰਹਿੰ ਦੇਹਿ ਮਹਿੰ, ਬਿਸਮਤਿ ਹ੍ਵੈ ਹੈ ਜੋਏ ॥੪੬॥ ਪਾਛੇ ਪਾਵ ਨ ਘਾਲਨੋ ਕਬਿਹੂੰ ਬਲ ਕਰਿ ਕਰਿ ਪਚਹਾਰੇ। ਦਲ ਸਕੋਲਿ ਬਹੁ ਕਰੀ ਸੂਰਤਾ

[1]ਹਥ ਜੋੜਕੇ। [2]ਉਚੇ ਥਾਂ ਵਿਚ ਬਹੁਤੇ ਪੁਰਸ਼ ਹਨ। [3]ਤੀਰਾਂ ਨਾਲ। [4]ਬੜੀ ਮਜਾਜ ਉੱਚੀ ਹੈ ਭਾਵ ਆਨਬਾਨ ਨਾਲ ਬੈਠੇ ਹਨ। [5](ਜੋ ਦੂਪੀ) ਵਸਤੁ ਮਾਨੋ ਇਸੇ ਦੀ ਹੀ ਹੈ। [6]ਕਦੇ ਨਹੀਂ ਦਿਤੀ (ਜਿਨੋ)। [7](ਅਰ ਜੋ) ਪਿਛੇਰੇ ਲੜੇ ਹਨ (ਤੁਸਾਡੇ) ਦੇਖਦਿਆਂ ਮਰੇ ਹਨ (ਕੀਕੂੰ) ਤੀਰਾਂ ਨਾਲ ਪ੍ਰੋਤੇ ਹਨ।　　*ਕਵੀ ਜੀ ਕਿਤੇ ਇਸ ਨੂੰ ਜ਼ੋਰਦਸਤ ਤੇ ਕਿਤੇ ਸ਼ਬਰਦਸਤ ਲਿਖ ਰਹੇ ਹਨ।

ਟਰਨੋ ਨ ਕਿਮ ਹੀ ਟਾਰੇ॥੪੭॥ਪ੍ਰਥਮ ਕਥਾ ਮੈਂ ਸੁਨੀ ਕ੍ਰਿਸ਼ਨ ਜੀ ਭਯੋ ਸੁ ਅਤਿਰਥਿ ਜੋਧਾ। ਥੋਰੇ ਘਨੇ ਸ਼ੱਤ੍ਰੁ ਨਹਿੰ ਗਿਨਤੋ ਲਰਿ ਮਾਰਹਿ ਧਰਿ ਕ੍ਰੋਧਾ ॥੪੮॥ਰਾਮਚੰਦ ਅਤਿਰਥੀ ਭਏ ਹੈਂ ਸੋ ਸੁਨਿਬੇ ਮਹਿੰ ਆਏ। ਤਿਨ ਸਮ ਪਿਖਨੋ ਬਿਲੋਚਨ ਤੇ ਇਹ ਹਨੈ ਲਰਤਿ ਸਮੁਦਾਏ ॥ ੪੯ ॥ ਤੁਮ ਸਮਰਥ ਹੋ ਜਗ ਕੇ ਮਾਲਿਕ ਗਹਹੁ ਕਿ ਮਾਰਨ ਕੀਜੈ। ਗਿਰ ਰਾਜੈ ਦਲ ਪ੍ਰਜਾ ਸਹਿਤ ਸਭਿ ਹਾਰ ਪਰੇ ਲਖਿ ਲੀਜੈ ॥ ੫੦ ॥ ਹੁਇ ਲਚਾਰ ਹਮ ਹਜ਼ਰਤ ਕੇ ਢਿਗ ਪਹੁੰਚੇ ਦੱਖਣ ਜਾਈ। ਤੁਮ ਸਮੇਤ ਲਸ਼ਕਰ ਬਹੁ ਆਨਨੋਂ ਦੈ ਕਰਿ ਚੁਕੇ ਲੜਾਈ[1]' ॥ ੫੧ ॥ ਇਮ ਸੁਨਿਕੈ ਬਲ ਸਤਿਗੁਰ ਕੇਰਾ ਸੂਬੇ ਕ੍ਰੱਧਤਿਦੋਈ।'ਦੇਖਿਨ੍ਰਿਪਤ!ਤੁਝਆਗੇਅਬਿਹਮਗਹੈਂਕਿ ਮਾਰੈਂਸੋਈ'॥੫੨॥

ਇੱਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮ ਰੁਤੇ'ਜੰਗ'ਪ੍ਰਸੰਗ ਬਰਨਣੰ ਨਾਮ ਦ੍ਵਾਦਸ਼ਮੋ ਅੰਸੂ ॥ ੧੨ ॥

੧੩. [ਸੂਬਿਆਂ ਨੇ ਤੋਪਾਂ ਚਲਾਉਣੀਆਂ]।

ਦੋਹਰਾ॥ਅਵਲੋਕੈ ਦ੍ਰਿਗ ਕ੍ਰੋਧ ਤੇ ਜ਼ਬਰਦਸਤ ਕਹਿ ਬਾਤ।'ਸੁਨਿ ਬਜੀਦਖਾਂ ਅਬਿ ਇਹਾਂ ਬੈਠੇ ਕਰੀਅਹਿ ਘਾਤ ॥ ੧॥ ਲਲਿਤਪਦ ਛੰਦ ॥ ਅਲਪ ਬਿਸਾਲ ਤੋਪ ਗਨ ਆਨਹੁ ਏਕ ਬਾਰ ਦਿਹੁ ਛੋਰੀ।ਸ਼ਿਸਤ ਲਗਾਇ ਹਤੋਂ ਮੈਂ ਆਪੇ ਤਜਿ ਗੋਰਾ ਗੁਰ ਓਰੀ' ॥ ੨॥ ਹੁਕਮ ਦੀਨ ਤਤਕਾਲ ਮੰਗਾਈ ਲਸ਼ਕਰ ਮਾਂਹਿ ਜੁ ਠਾਂਢੀ। ਸੁਭਟ ਹਜ਼ਾਰਹੁ ਮਿਲਿ ਕਰਿ ਜੋਰੀ ਹੇਰਨ ਕੋ ਰੁਚਿ ਬਾਢੀ ॥੩ ॥ ਬ੍ਰਿਖਭ ਤੁਰੰਗਨਿ ਐਂਚਨ ਕਰਿ ਕੈ ਅਰੁ ਮਾਨਵਸਮੁਦਾਈ। ਥਲ ਤੇ ਪੇਲ ਧਕੇਲਤਿ ਲਯਾਏ ਨਹੀਂ ਬਿਲੰਬ ਲਗਾਈ ॥੪॥ ਕਰੀ ਬਰੋਬਰ ਥਿਰ ਇਕ ਬੇਰੀ ਗਜ ਤੇ ਉਤਰਨੋ ਸੂਬਾ।ਊਚਨੀਚ ਤੋਪਨ ਮੁਖ ਕਰਿ ਕੈ ਤਕੈ ਸ਼ਿਸਤ ਹੁਇ ਕੂਬਾ[2]॥੫॥ਸਰਬ ਸਭਾ ਕੋ ਅਰੁ ਸਤਿਗੁਰ ਕੋਤਾਕਿ ਤਾਕਿ ਬਿਧਿ ਨੀਕੀ। ਥੈਲੀ ਭਰਿ ਬਰੂਦ ਅਰੁ ਗੋਤਾ ਕਰਿ ਕਰਿ ਮਤਿ ਨਿਜ ਹੀ ਕੀ ॥੬॥ ਉਤ ਸਿੰਘਨ ਗਤਿ ਇਨ ਕੀ ਪਿਖਿ ਕਰਿ ਬ੍ਰਿੰਦ ਤੋਪ ਅਨਮਾਨੀ[3]। 'ਮਹਾਰਾਜ ਅਵਿਲੋਕਹੁ ਉਤ ਕੋ ਨੀਚਨ ਦੁਰਮਤਿ ਠਾਨੀ ॥੭॥ ਖਰੇ ਮਤੰਗ ਤੁਰੰਗਮ ਪੁੰਜੈ ਮਾਨਵ ਜਹਿੰ ਸਮੁਦਾਏ। ਤਹਾਂ ਤੋਪ ਗਨ ਲਯਾਵਨ ਕੀਨੀ ਹਮ ਹੋਰੀ ਦਿਗ ਲਾਏ॥੮॥ਅਸ ਨਹਿੰ ਹੋਇ ਆਇ ਗਨ ਗੋਰ ਲਗਹਿੰ ਦਿਵਾਨ ਮਝਾਰੇ। ਅੰਗ ਭੰਗ ਕਰਿ ਪ੍ਰਾਨ ਬਿਨਾਸਹਿੰ ਔਚਕਿ

[1]ਦੋ ਲੜਾਈਆਂ ਤੁਸੀਂ ਵੀ ਕਰ ਚੁਕੇ ਹੋ। [2]ਕੁੱਬਾ ਹੋਕੇ। [3]ਅਨੁਮਾਨ ਕਰ ਲਿਆ ਕਿ ਤੋਪਾਂ ਬਹੁਤ ਆਈਆਂ ਹਨ।

ਗਜ਼ਬ ਗੁਜ਼ਾਰੇਂ ॥੯॥ ਸਨਮੁਖਿ ਤੇ ਉਠਿ ਦਿਸ਼ਾ ਦੂਸਰੀ ਬਿਰਹੁ ਲਗਾਇ ਦਿਵਾਨਾ। ਤੁਰਕ ਸ਼ੱਤ੍ਰੂ ਕੋ ਕਹਾਂ ਭਰੋਸਾ ਦੁਸ਼ਟ ਸੁ ਬੈਈਮਾਨਾ॥੧੦॥ਜਬਿ ਨਿਰਮੋਹ ਆਪ ਪ੍ਰਭੁ ਉਤਰੇ ਰਾਜਨਿ ਦਗ਼ਾ ਗੁਜ਼ਾਰਾ। ਤੋਪ ਸਮੁਖ ਕਰਿ ਤਾਕਿ ਸ਼ਿਸਤ ਕੋ ਗੋਰਾ ਔਚਕ ਮਾਰਾ ॥ ੧੧॥ ਤੈਸੀ ਬਿਧਿ ਇਨਕੀ ਅਬਿ ਦੀਖਤਿ ਰਚਸੋ ਪਾਪ ਮਤਿ ਪਾਪੀ। ਬਿਨਾ ਜੰਗ ਤੇ ਮਾਰਨ ਚਾਹਤਿ ਮੰਦ ਮਹਿਦ ਸੈਤਾਪੀ ॥ ੧੨ ॥ ਆਛੀ ਬਾਤ ਦਾਸਿ ਕਰਿ ਬਿਨਤੀ ਜੈਸੀ ਬਿਧਿ ਲਖਿ ਪਾਈ[1]। ਆਗੇ ਜਿਮ ਰਾਵਰਿ ਹੁਇ ਮਰਜ਼ੀ ਕਰਹੁ ਜਥਾ ਮਨਭਾਈ[2]॥ ੧੩॥ਸੁਨਿ ਕਰਿ ਸ਼੍ਰੀ ਕਲਗ਼ੀਧਰ ਬੋਲੇ 'ਸੁਨਹੁ ਖਾਲਸਾ ਪਯਾਰੇ ! ਕਾਲ-ਕੌਚ ਤਨ ਪਹਿਰਨ ਕੀਨੀ ਬ੍ਰਹਮ ਕੌਚ ਉਰਧਾਰੇ[3]॥੧੪॥ ਜਿਸ ਤੇ ਸੇਲ* ਸਾਂਗ, ਸਰ, ਸ਼ਕਤੀ, ਤੋਮਰ, ਗੋਰੀ, ਗੋਰਾਕੰਟਕ ਦੁਸ਼ਟ ਅਨੇਕ ਜਤਨ ਤੇ ਮਾਰਹਿਂ ਜੋ ਹਮ ਓਰਾ ॥੧੫॥ ਏਕ ਨ ਲਾਗ ਸਕਹਿ ਤਨ ਹਮਰੇ ਸਭਿ ਉਪਾਇ ਨਿਫਲਾਵੈਂ। ਮਹਾਂ ਕਾਲ ਕਾਲੀ ਰਖਵਾਰੀ ਦੈ ਕਰਿ ਹਾਥ ਬਚਾਵੈਂ ॥ ੧੬ ॥ ਸਰਬ ਲੋਹ[4] ਕੀ ਰੱਛਾ ਹਮ ਕੋ ਉਠਤਿ ਬੈਠਤਿ ਚਾਲੇ। ਪੇਸ਼ ਨ ਜਾਇ ਮਲੇਛਨਿ ਕੋ ਕੁਛ ਕਰਤਿ ਉਪਾਇ ਬਿਸਾਲੇ[5] ॥ ੧੭ ॥ ਇਤਨੀ ਕਹਤਿ ਹੁਤੇ ਸ਼੍ਰੀ ਸਤਿਗੁਰ ਛੁਟੀ ਤੋਪ ਸਮੁਦਾਈ।ਗਾਜ ਗਾਜ ਕਰਿ[6] ਬਾਰ ਬਾਰ ਜਨੁ ਗਿਰੀ ਸੁ ਗਿਰ ਪਰ ਆਈ ॥ ੧੮ ॥ ਅੰਧ ਧੁੰਧ ਇਕ ਬਾਰ ਭਯੋ ਤਬਿ ਉਠਸੋ ਧੂੰਮ ਨਭ ਛਾਯੋ। ਖਰੇ ਤੁਰੰਗ ਮਤੰਗ ਨ ਦੀਖਤਿ ਨਿਕਟ ਸਥਾਨ ਹਿਲਾਯੋ ॥ ੧੯ ॥ ਪ੍ਰਤਿ ਧੁਨਿ ਉਠੀ ਸੈਲ ਅਰੜਾਏ ਸ਼ਬਦ ਸਹੈਂ ਨਹਿਂ ਸ਼੍ਰੋਨਾ[7]। ਕੜਕੈਂ ਤੋਪਾਂ ਬਲ ਬਰੂਦ ਤੇ ਆਗੈ ਅਟਕਹਿ ਕੌਨਾ॥੨੦॥ ਸਗਰੇ ਗੋਰੇ ਗਿਰ ਕੈ ਸਿਰ ਤੇ[8] ਊਚੇ ਨਭ ਕੋ ਜਾਈ। ਬਿਰਸੋ ਦਿਵਾਨ

[1]ਜਿਸਤਰ੍ਹਾਂ ਅੱਛੀ ਬਾਤ ਜਾਣ ਪਾਈ ਹੈ ਦਾਸ ਨੇ ਏਨਤੀ ਕੀਤੀ ਹੈ। [2](ਅਸਾਂ)ਤਨ ਤੇ ਤਾਂ ਕਾਲ ਕਵਚ ਪਹਿਰੀ ਹੈ ਤੇ ਰਿਦੇ ਵਿਚ ਬ੍ਰਹਮ ਕਵਚ ਧਾਰੀ ਹੈ। [ਕਾਲ ਕਵਚ=ਕਾਲ ਰੂਪੀ ਸੰਜੋਅ। ਅਕਾਲ ਪੁਰਖ ਦੀ ਫ਼ੌਜ, ਸ਼ਕਤੀ ਦਾ ਨਾਮ ਹੈ ਕਾਲ, ਮਹਾਂ ਕਾਲ। ਉਸੇ ਦੀ ਸਾਨੂੰ ਰੱਖਿਆ ਹੈ ਹਰ ਵੇਲੇ ਕਿਉਂਕਿ ਅਸਾਂ ਅੰਦਰ ਅਕਾਲ ਪੁਰਖ ਨਾਲ ਲਿਵ ਲਾਈ ਹੈ। 'ਚੁਭੀ ਰਹੀ ਸ੍ਰੁਤ ਪ੍ਰਭੁ ਚਰਨਨ ਮਹਿੰ' ਇਹ ਸਾਡਾ ਬ੍ਰਹਮ ਕਵਚ ਹੈ। ਬ੍ਰਹਮ ਵਿਚ ਸੁਰਤ ਧਾਰਨੀ ਬ੍ਰਹਮ ਕਵਚ ਹੈ ਯਥਾ:-'ਰਾਮ ਕਵਚੁ ਦਾਸ ਕਾ ਮੈਨਾਹੁ ॥ ਦੂਤ ਦੁਸਟ ਤਿਸੁ ਪੋਹਤਿ ਨਾਹਿ' ॥ ਕਿਉਂਕਿ ਅਗਲੀਆਂ ਤੁਕਾਂ ਵਿਚ ਦੱਸਦੇ ਹਨ ਕਿ ਮਹਾਂਕਾਲ ਸਾਨੂੰ ਬਚਾਉਂਦਾ ਹੈ ਤੇ ਸਰਬ ਲੋਹ=ਅਕਾਲ ਪੁਰਖ ਦੀ ਰੱਖਜਾ ਸਾਨੂੰ ਉਠਦਿਆਂ ਬੈਠਦਿਆਂ ਪ੍ਰਾਪਤ ਹੈ]। [3]ਅਕਾਲ ਪੁਰਖ। [4]ਬਿਜਲੀ ਵਾਂਙ ਗੱਜਕੇ। [5]ਕੰਨਾਂ ਨੇ ਅਵਾਜ਼ ਨਹੀਂ ਸਹਾਰੀ। [6]ਪਹਾੜ ਦੇ ਸਿਰ ਤੋਂ। *ਪਾ:-ਸੈਫ।

ਸਕਲ ਬਿਚ ਸ਼੍ਰੀ ਪ੍ਰਭੁ ਕਿਹ ਕੋ ਛੁਹਨ ਨ ਪਾਈ ॥ ੨੧ ॥ ਊਪਰ ਮੁਖ ਕਰਿ ਦੇਖਤਿ ਹੈਂ ਸਿੰਘ,ਸ਼ੁਕਤਿ ਜਾਹਿੰ ਅਕਾਸ਼ ॥ ਪਰੈ ਸਿਵਰ ਜੋ ਤੁਰਕਨਿ ਘਾਲੇ ਤਿਨ ਕੋ ਕਰਤਿ ਬਿਨਾਸ਼ਾ[1] ॥੨੨॥ਸੁਭਟ*ਪਵੈਗਮ ਕਰੇ ਸੰਘਾਰਨਿ ਹਾਹਾਕਾਰ ਮਚਾਯੋ । ਪਿਖਿ ਸੂਬੇ ਤੋਪਨ ਮੁਖ ਊਚਾ ਫੇਰਨੋ ਪੇਚ ਨਿਵਾਯੋ ॥ ੨੩ ॥ ਸਗਰੀ ਮਹਿੰ ਥੈਲੀ[2] ਪੁਨ ਘਾਲੀ ਗੋਰਾ ਗਜ ਤੇ ਠੋਕਾ । ਕਰੀ ਤਯਾਰ ਪੁਨ ਤਾਕਿ ਸ਼ਿਸਤ ਕੋ ਬਾਰੰਬਾਰ ਬਿਲੋਕਾ ॥੨੪॥ ਦੁਤਿਯ ਸ਼ਲਖ ਫਿਰ ਤਾਕਿ ਪੁਹਾਰੀ ਦਾਰੁਣ ਨਾਦ ਉਠਾਵਾ । ਧੂਮਧਾਰ ਤਹਿੰ ਜਿਤ ਕਿਤ ਪਸਰੀ ਨਹਿੰ ਦੇਖਨਿ ਕੁਛ ਪਾਵਾ ॥ ੨੫ ॥ ਗਿਰ ਕੀ ਜੰਰ ਮਹਿੰ ਗੋਰੇ ਸਗਰੇ ਜਾਇ ਲਗੀ ਇਕ ਬਾਰੀ । ਪਿਖਹਿ ਖਾਲਸਾ ਹਰਖਤਿ ਹੈ ਕਰਿ ਤੁਰਕਨਿ ਕੀ ਮਤਿ ਮਾਰੀ॥੨੬॥ਜਗਤ ਪਤੀ ਕੋਚਾਹਤਿ ਹਤਿਬੋ ਸੀਪਨਿ[3] ਸਿੰਘ ਉਲੀਚੈਂ ।–ਭਗਨੋਂ ਸੈਲ–ਮਸ਼ਕ ਜਿਮ ਚਿਤਵਤਿ, ਕੀਟ ਸੁਮੇਰੁ ਖੀਚੈ[4] ॥ ੨੭ ॥ ਬਿਸਮਤਿ ਸੂਬੇ ਸਰਬ ਤੋਪ ਗਨ ਕ੍ਰੋਧਤਿ ਹੈ ਕਸਵਾਈ । ਕਰਿ ਕਰਿ ਬੁਧਿ ਬਲ ਅਨਿਕ ਘਾਤ ਤੇ ਛੋਰਿ ਦਈ ਸਮੁਦਾਈ ॥ ੨੮ ॥ ਨੀਚੇ ਮੁਖ ਜਬਿ ਕਰਹਿੰ ਤੋਪ ਕੋ ਗਿਰ ਕੀ ਜਰ ਮਹਿੰ ਲਾਗੈਂ।ਜੇ ਊਚੋਕਰਿ ਛੋਰਹਿੰ ਗੋਰਾ ਤਤਛਿਨ ਜਾਵਤਿ ਆਗੈ ॥੨੯॥ ਸ਼ੁਕਤਿ ਨਭ ਮਹਿੰ ਨਿਫਲ ਪਰੈ ਕਿਤ ਬਾਂਮ ਕਿ ਦਾਹਨ ਜਾਈ । ਸਰਬ ਸਭਾ ਯੁਤਿ ਸਤਿਗੁਰ ਬੈਸੇ ਚਿੰਤਾ ਕਿਸਹੁੰ ਨ ਕਾਈ॥੩੦॥ਬਾਰ ਬਾਰਤਾਕਤਿ ਪੁਨ ਛੋਰਹਿ ਕਰਿ ਕਰਿ ਨਿਜ ਮਤਿ ਆਛੇ । ਨਹਿੰ ਦਿਵਾਨ ਮਹਿੰ ਗੋਰਾ ਲਾਗਨੋ ਜਹਿੰ ਮਾਰਨ ਕੋ ਬਾਂਛੇ ॥ ੩੧ ॥ ਇਕ ਕੀ ਨਿੰਦਾ ਦੂਸਰ ਕਰਿ ਕਰਿ ਤਾਕਿ ਤਾਕਿ ਕਰਿ ਛੋਰੈਂ[5] । ਜੋਤਿਕ ਬਿੱਦਜਾ ਕਰਿ ਪਚਿ ਹਾਰੇ ਗਯੋ ਨ ਸਤਿਗੁਰ ਧੋਰੈਂ[6]॥੩੨॥ ਤਜੀ ਸੈਂਕਰੇ ਮੁਹੁਰਮੁਹੁ[7] ਸਭਿ, ਪਾਇ ਬਰੂਦ ਰੁ ਗੋਰਾ । ਧੂੰਮਧਾਰ ਤੇ ਅੰਧ ਧੁੰਦ ਭਾ ਅਧਿਕ ਮਚਯੋ ਤਬਿ ਸ਼ੋਰਾ ॥ ੩੩ ॥ ਜਤਨ ਕਰਤਿ ਅਰੁ ਤੋਪ ਚਲਾਵਤਿ ਤਬਿ ਸੈਧਜਾ ਹੁਇ ਆਈ । ਬਹੁ ਬਿਸਮਾਇ ਰਹੇ ਪਛੁਤਾਵਤਿ ਬਡੀ ਘਾਤ ਅਬਿ ਪਾਈ[8]॥੩੪॥ ਲਗਤਿ ਜਿ ਗੋਰੇ ਗੁਰ ਸਮੇਤ ਅਬਿ ਹੋਤਿ

[1]ਭਾਵ ਤੋਪਾਂ ਦੀਆਂ ਸ਼ਿਸਤਾਂ ਗਲਤ ਸਨ ਗੋਲੇ ਬਜਾਏ ਦੀਵਾਨ ਪਰ ਭਿੱਗਲ ਦੇ ਕਿਲੇ ਤੋਂ ਪਾਰ ਜਾਕੇ ਘੋਰੇ ਘੱਤੇ ਹੋਏ ਤੁਰਕਾਂ ਪਰ ਹੀ ਪੈਂਦੇ ਸਨ । [2]ਸਾਰੀਆਂ ਵਿਚ ਥੈਲੀ (ਬਾਰੂਦ ਦੀ) । [3]ਸਿੱਪੀਆਂ ਨਾਲ । [4]ਕੀੜਾ ਖਿੱਚੇ ਸੁਮੇਰੁ ਨੂੰ । [5]ਭਾਵ ਗੋਲੰਦਾਜ਼ ਇਕ ਦੂਜੇ ਨੂੰ ਨਾਲਾਇਕ ਕਹਿ ਕਹਿਕੇ ਆਪ ਚਲਾਉਂਦੇ ਹਨ ਪਰ । [6]ਕੋਲ, ਨੇੜੇ । [7]ਬਾਰ ਬਾਰ । [8]ਬੜਾ ਦਾਉ ਲੱਗਾ ਸੀ ।

*ਪਾ:–ਸੁਭ੍ਰ ।

ਸੰਘਾਰਨਿ ਸਾਰੋਵਤੇ ਮੁਹੀਮ ਲੇਤਿ ਕਰਿ ਸਗਰੀ ਕਾਰਜ ਹੋਤਿ ਸੁਧਾਰੇ ॥ ੩੫॥ ਤਮ ਪਸਰਜੋ,ਪਰਕਾਸ਼ ਹਾਨ ਭਾ,ਹਟਿ ਡੇਰੇ ਕੋ ਚਾਲੇ। ਭੀਮਚੰਦ ਸੋਂ ਦੂਝਨੋ ਸੂਬੇ 'ਅਚਰਜ ਪਿਖਨੋ ਬਿਸਾਲੇ॥੩੬॥ ਇਹ ਕਨਾ ਭਯੋ ਨ ਜਾਨਨੋਂ ਜਾਈ ਗੌਰੇ ਪੁੰਜ ਚਲਾਏ।ਕਿਸਨੇ ਪਤਾ ਦਿਯੋ ਕੁਛ ਨਾਂਹੀ ਸਤਿਗੁਰ ਨਹਿ ਨ ਉਠਾਏ॥੩੭॥ਊਚੇ ਥਲ ਕਰਿ ਲਗਨੋ ਨ ਗੋਰਾ ਟਿੱਬਾਕਿਯੋਂ ਕੁਢਾਲਾ। ਕਿਯੋਂ ਗਿਰਦ ਮੈਂ ਹੁਤੇ ਨਿਸ਼ਾਨਾ ਕੈ ਗੁਰ ਅਜ਼ਮਤ ਵਾਲਾ ॥ ੩੮ ॥ ਗਏ ਊਚ ਕੈ ਨੀਚੇ ਲਾਗੇ ਬਾਮ ਦਾਹਨੇ ਹੋਏ । ਨਹੀਂ ਤ੍ਰਾਸ ਭੀ ਕਿਸ ਨੇ ਪਾਯੋ ਉਠਨ ਕਹਾਂ ਕਿਤ ਕੋਏ ॥ ੩੯॥ ਰਾਜੇ ਭਨਨੋਂ 'ਚਲੇ ਗਨ ਗੋਰੇ ਮੈਂ ਭੀ ਅਚਰਜ ਮਾਨਾ। ਜਾਇ ਨ ਜਾਨੀ ਕਨਾ ਕੁਛ ਹੋਯੋ ਕਨਾ ਮੈਂ ਕਰੋਂ ਬਖਾਨਾ ॥ ੪੦ ॥ ਪ੍ਰਥਮ ਲਰਾਈ ਵਹਿਰ ਨਿਕਾਰੇ ਤਹਿਂ ਹਮ ਤੋਪ ਚਲਾਈ । ਗੁਰ ਕੋ ਲਗੀ ਨ,ਸਿਖ ਇਕ ਮਾਰਨੋ ਦਿਯੋ ਪਤਾ ਫਿਰ ਜਾਈ ॥ ੪੧ ॥ ਹੁਤੋ ਤੋਪਚੀ ਬਿੱਦਨਾ ਨਿਪਨੂ ਮਾਰਤਿ ਦੂਸਰ ਗੋਰਾ । ਪਿਖਿ ਸਿਖ ਭਨੋ ਸੰਧਿ ਸਰ ਧਨੁ ਗੁਰ ਤ੍ਰਾਤਕਾਲ ਖਰ ਛੋਰਾ॥੪੨॥ਕੋਸਿਕ ਹੁਤੋ ਪ੍ਰਮਾਨ ਬੀਚ ਕੋ ਲਗ਼ਨੋ ਭਾਲ ਮਹਿਂ ਜਾਈ।ਮਰਨੋ ਸੁ,ਇਕ ਸਰ ਔਰ ਚਲਾਯੋ ਨਿਕਟ ਖਰੋ ਤਿਸ ਭਾਈ ॥ ੪੩॥ ਤਿਸ ਕੇ ਲਗਨੋ ਮਰਨੋ ਸੋ ਤਤਛਿਨ ਤੁਪਚੀ ਰਹਨੋ ਨ ਕੋਈ। ਯੌਂ ਇਕ ਬਾਰ ਭਈ ਬਿਧਿ ਮਾਰਨ ਕੀਨਿ ਸੁਨਾਵਨ ਸੋਈ ॥ ੪੪॥ ਤਿਸ ਤੁਪਚੀ ਨੇ ਪਤਾ ਦਿਯੋ ਢਿਗ ਖਰੋ ਅੱਗੂ ਸਿਖ ਮਾਰਾ। ਤੁਮਰੋ ਗੋਲ੍ਹਾ ਨਿਕਟ ਨ ਪਹੁੰਚਨੋ ਟਿੱਬਾ ਹੁਤੋ ਕੁਢਾਰਾ॥੪੫॥ਕਨਾ ਅਬਿ ਭਯੋ, ਨ ਬੀਤ ਗਯੋ ਕੁਛ, ਕਈ ਬਾਰ ਇਮ ਹੋਵੈ । ਤੋਪ ਤੁਪਕ ਇਹ ਬੁਰੀ ਬਲਾਇ ਸੁ ਲਗਤਿ ਪ੍ਰਾਨ ਕੋਖੋਵੈ॥੪੬॥ਜ਼ੋਰਦਸਤ ਕਹਿ ਮੈਂ ਇਮ ਜਾਨੀ ਮੰਤ੍ਰ ਸਿੱਧ ਇਨ ਕੀਨਾ। ਸਾਰ ਬੰਦ ਕਰਿ ਨਿਸ਼ਚਲ ਬੈਠਨੋ ਕਛੂ ਤ੍ਰਾਸ ਨਹਿ ਚੀਨਾ॥੪੭॥ਨਤੁ ਗੋਰੇ ਮੈਂ ਬਹੁਤ ਚਲਾਏ ਇਲਮ ਲਖੋਂ ਮੈਂ ਭਾਰੀ। ਹਤਨੋ ਨ ਕੋ, ਸਮੀਪ ਨਹਿ ਪਹੁੰਚਨੋ, ਯਾਂਤੇ ਰਿਦੈ ਬਿਚਾਰੀ'॥੪੮॥ਸੁਨਤਿ

---

[1]ਕਿਸੇ (ਗੋਲੇ) ਨੇ ਕੁਛ ਪਤਾ ਨਹੀਂ ਦਿੱਤਾ ਸਤਿਗੁਰ (ਉਸ ਥਾਵੇਂ) ਉਠੇ ਤੱਕ ਨਹੀਂ । [2]ਯਾ ਤਾਂ ਨਿਸ਼ਾਨਾ ਕਿਸੇ ਫੇਰ (ਗੋਜ਼) ਵਿਚ ਸੀ । [3]ਕਿਸੇ ਦਾ ਉੱਠਣਾ ਤਾਂ ਕਿਤੇ ਰਿਹਾ । [4]ਵਿਚ ਕੋਹ ਭਰ ਦਾ ਫਾਸਲਾ ਸੀ । [5]ਉਸ ਤੋਪਚੀ ਨੇ ਪਤਾ ਤਾਂ ਦਿਖਾ ਦਿਤਾ ਸੀ ਜੋ (ਗੁਰੂ ਜੀ ਦੇ) ਕੋਲ ਤੇ ਅੱਗੇ ਖੜਾ ਸਿਖ ਮਾਰਿਆ ਗਿਆ ਸੀ । [6]ਵੇਲਾ ਕੁਛ ਬੀਤ ਤਾਂ ਨਹੀਂ ਗਿਆ । [7]ਕਈ ਵਾਰ ਇਸ ਤਰ੍ਹਾਂ ਹੋ ਹੀ ਜਾਂਦਾ ਹੈ । [8]ਲੋਹਾ ਖੈਨ੍ਹ ਕੇ ਭਾਵ ਮੰਤ੍ਰਾਂ ਨਾਲ ਸ਼ਸਤ੍ਰਾਂ ਦੇ ਅਸਰ ਨੂੰ ਰੋਕ ਕੇ ।

ਵਜੀਦ ਖਾਨ ਸਮੁਝਾਇਸਿ 'ਮੰਤ੍ਰ ਨ* ਸਿਧ ਕੁਛ ਜਾਨੋ। ਪ੍ਰਥਮ ਜੁੱਧ ਮਹਿੰ ਅਧਿਕ ਵਿਰੁੱਧਨੋ ਕਰੇ ਬੀਰ ਗਨ ਹਾਨੋ ॥ ੪੯॥ ਸਾਹਿਬ ਚੰਦ ਜੁਝ ਪਤਿ ਗੁਰ ਕੋ ਮਾਰਨੋ ਬੀਚ ਲਰਾਈ।ਨੀਠ ਨੀਠ ਕਰਿ ਲੋਥ ਉਠਾਈ ਜ਼ੋਰ ਲਾਇ ਸਮੁਦਾਈ' ॥ ੫੦ ॥ ਇਮ ਬਾਤਨਿ ਕੋ ਕਰਤਿ ਪਹੁਚੇ ਨਿਜ ਡੇਰੇ ਬਿਸਰਾਮੋ।ਖਾਨ ਪਾਨ ਕਰਿ ਸੋਵਤਿ ਨਿੰਦ੍ਰਾ ਸਗਲੇ ਟਿਕੋ ਨਿਸਾ ਮੋਂ॥੫੧॥ ਇਤ ਸੋਤਿਗੁਰ ਸੋਦਰ ਪਠਿ ਸੰਧ੍ਯਾ ਚੌਂਕੀ ਪੂਰਨ ਹੋਈ। ਖਰੋ ਗਿਰੰਥੀ ਕਰਿ ਅਰਦਾਸਹਿ ਸਿਰ ਨਿੰਮੋ ਸਭਿ ਕੋਈ ॥੫੨॥ ਕੂਰ ਤੁਰਕ ਝਖ ਮਾਰਿ ਰਹੇ ਸਭਿ ਕਛੂ ਨ ਬਸ ਬਲ ਚਾਲਾ।ਫਤੇ ਗੁਰੂ ਕੀ ਸਭਿਨਿ ਬੁਲਾਈ ਊਚੇ ਨਾਦ ਉਠਾਲਾ ॥ ੫੩ ॥ ਹਰਖਤਿ ਭਏ ਅਸਤ ਰਵਿ ਹੋਯੋ ਗੋ ਸਤਿਗੁਰ ਨਿਜ ਥਾਨ॥ਕਿਤਿਕਖਾਲਸਾ ਥਿਰਨੋ ਮੋਰਚੇ ਹੈ ਕਰਿ ਬਹੁ ਸਵਧਾਨ॥੫੪ ॥ਖਾਨ ਪਾਨ ਕਰਿ ਪੈਢੇ ਸੁਪਤੇ ਤ੍ਰਾਸ ਨ ਮਾਨਤਿ ਕੋਈ।ਜਥਾ ਗੁਹਾ[1] ਮਹਿੰ ਕੋਹਰਿ ਬਾਸੈ ਗਜ ਸਮਾਨ ਰਿਪੁ ਜੋਈ ॥੫੫ ॥ ਦੋਨਹੁੰ ਦਿਸ਼ਾ ਨਿਸਾ ਮਹਿੰ ਟਿਕ ਗੋ ਆਪ ਆਪਨੇ ਥਾਨਾ। ਘੇਰਾ ਪਾਇ ਪਰੇ ਚਹੁੰਦਿਸ਼ਿ ਮਹਿੰ ਡਰਤਿ ਨ ਰਣ ਕੋ ਠਾਨਾ ॥ ੫੬ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਜੰਗ' ਪ੍ਰਸੰਗ ਬਰਨਨੰ ਨਾਮ ਤ੍ਰਯੋਦਸ਼ਮੋਂ ਅੰਸੂ ॥ ੧੩ ॥

੧੪. [ਘੇਰਾ। ਗੁਰੂ ਜੀ ਨੇ ਤੀਰ ਚਲਾਉਣੇ]।

ਦੋਹਰਾ ॥ ਉਠੇ ਬਹੁਰ ਜਬਿ ਪ੍ਰਾਤ ਭੀ ਬਾਦਤ ਬਜੈਂ ਬਿਸਾਲ। ਸੈਖ ਨਫੀਰੀ ਨੌਬਤਾਂ ਰਣਸਿੰਘੇ ਤਤਕਾਲ ॥ ੧ ॥ ਲਲਿਤਪਦ ਛੰਦ ॥ ਬਜੇ ਨਗਾਰੇ ਦੋਊ ਦਿਸ਼ਿ ਮਹਿੰ ਉਤਸਾਹਤਿ ਭਟ ਹੋਏ। ਸੋਚ ਸ਼ਨਾਨ ਬਨੇ ਸਵਧਾਨਾ ਨਿਜ ਨਿਜ ਥਾਨ ਖਰੋਏ॥੨॥ਰੋਕਹਿ ਤੁਰਕ ਪੰਥ ਜੇ ਪੁੰਜਹਿੰ[2] ਜੋ ਚਾਹਤਿ ਪੁਰਿ ਜਾਯੋ। ਬ੍ਰਿੰਦ ਵਪਾਰੀ ਵਰਜ ਦੀਏ ਸਭਿ 'ਲੂਟ ਲੇਹਿੰਗੇ ਆਯੋ[3]' ॥ ੩ ॥ ਨਿਕਟਿ ਗ੍ਰਾਮ ਅਰੁ ਪੁਰਿ ਜਨ ਜੋਈ ਸਭਿ ਮਹਿੰ ਡਿੰਡਿਮ ਫੇਰਾ। 'ਆਨੰਦ ਪੁਰਿ ਮਹਿੰ ਕੁਛ ਪਹੁੰਚਾਵੈ ਉਚਿਤ ਸਜ਼ਾਇ ਬਡੇਰਾ ॥ ੪ ॥ ਕਰੋ ਨ ਕੁਛ ਵਿਵਹਾਰ[4] ਤਹਾਂ ਕੋ, ਕਰਹਿ ਜਿ ਦੇਵੈ ਲੇਵੈ। ਦੂਰ ਕਰਿ ਕਰਹਿ ਬਿਦਤ ਹੁਇ ਪਕਰੈਂ[5] ਸਦਨ ਲੂਟ ਤਿਹ ਲੇਵੈਂ' ॥੫॥ ਰੋਪਰ ਅਰੁ ਹੁਸ਼ੀਆਰ ਪੁਰਾ ਪੁਰਿ ਇੱਤ੍ਯਾਦਿਕ ਸਭਿ ਠਾਕੇ। ਦੂਰ ਦੂਰ ਚਹੁੰਦਿਸ਼ਿ ਕਰਿ ਡੇਰੇ ਤ੍ਰਸਤਿ ਅਨੰਦਪੁਰਿ ਤਾਕੇ ॥ ੬ ॥ ਇਮ ਘੇਰਾ ਕਰਿ ਲਸ਼ਕਰ ਉਤਰਨੋ ਆਇ

[1]ਗੁਫਾ। [2]ਸਾਰੇ ਰਾਹਾਂ ਤੇ। [3]ਜੋ ਆਵੇਗਾ ਲੁੱਟ ਲਵਾਂਗੇ। [4]ਵਪਾਰ। [5]ਜੋ ਲੁਕ ਛੁਪ ਕੇ ਆਵੇਗਾ ਪ੍ਰਗਟ ਹੋਣ ਤੇ ਉਸ ਨੂੰ ਪਕੜ ਲਵਾਂਗੇ। *ਪਾ:—ਮੰਤ੍ਰਨਿ।

ਜਾਇ ਨਹਿੰ ਕੋਈ।ਕਬਿ ਕਬਿ ਚਢਹਿ ਖਾਲਸਾ ਇਤ ਉਤ, ਅਰਹਿੰ ਅਰੀ ਰਣ ਹੋਈ[1] ॥ ੭ ॥ ਚਲਹਿੰ ਤੋਪ ਬੰਦੂਕ ਤੀਰ ਗਨ ਮਾਰਨ ਮਰਿਬੋ ਹੋਵੈ। ਮਰਹਿੰ ਸੈਂਕਰੇ ਤੁਰਕ ਜਿ ਦਿਨ ਪ੍ਰਤਿ ਸ਼ਮੁਖ ਪ੍ਰਾਨਕੋ ਖੋਵੈਂ॥੮॥ਕਬਿ ਕਬਿ ਬਹੈਂ ਮੋਰਚਨਿ ਬੈਠੇ ਨਿਜ ਨਿਜ ਥਲ ਸਵਧਾਨਾ। ਕਬਹੁੰ ਤੁਫੰਗ ਤੋਪ ਕੋ ਛੋਰਹਿੰ ਹਾਨ ਕਰਹਿੰ ਅਰਿ ਪ੍ਰਾਨਾ ॥ ੯ ॥ ਕਬਿ ਕਬਿ ਨੇਰ ਅਚਾਨਕ ਹੁਇ ਜਬਿ,ਚਲਹਿੰ ਤੁਪਕ ਸਮੁਦਾਯਾ।ਬਾਜ ਮਨਿੰਦੈ ਬ੍ਰਿੰਦ ਖਾਲਸਾ ਖਗ ਸ਼ੱਤ੍ਰੂਨਿ ਪਰਧਾਯਾ॥੧੦॥ਸ਼੍ਰੀ ਅਜੀਤ ਸਿੰਘ ਸਾਹਿਬਜ਼ਾਦਾ ਸਾਹਿਬ ਨਿਕਟ ਹਕਾਰੋ। ਸੰਵਾਧਾਨ ਬਨਿਰਹੋ ਕੇ ਸਗੜ੍ਹ ਕਰਹੁ ਰਿਪੁਨਿ ਤਹਿੰਮਾਰ॥੧੧॥ਸਿੰਘਪੰਜਸੈ ਰਾਖ ਸੰਗ ਨਿਜ,ਵਹਿਰ ਦੂਰ ਨਹਿੰ ਜਾਵੋ।ਤਹਿੰ ਸ਼ੱਤ੍ਰੂ ਜੋ ਨੇਰਿ ਕਰਨੋ ਚਹਿ ਮਾਰ ਤੁਫੰਗ ਖਪਾਵੋ॥੧੨॥ਨਿਸ ਮਹਿੰ ਜਾਗ੍ਰਨ ਕਰਹੁੰ ਬਿਲੋਕਹੁ ਸੁ ਧ ਰਖਿ ਸ਼ੱਤ੍ਰੂਨਿ ਕੇਰੀ।ਜ੍ਵਾਲਾਬਮਲੀ ਤਮਾਰ ਧਰਹੁ ਨਿਤ ਹਿੰਦੂ ਤੁਰਕਲਿਹੁ ਬੈਰੀ ॥੧੩॥ਪਿਤਾ ਹੁਕਮ ਸੁਨਿ ਸ਼੍ਰੀ ਅਜੀਤਸਿੰਘ ਤਿਸ ਮੁਰਚੇ ਮਹਿੰ ਥਾਸ।ਸਦਾ ਸੁਚੇਤ ਰਹਤਿ ਗਹਿ ਸ਼ਸਤ੍ਰੂਨਿ ਨਿਜ ਰਿਪੁ ਪੁੰਜ ਬਿਨਾਸਾ ॥ ੧੪ ॥ ਨਾਹਰ ਸਿੰਘ ਅਰੁ ਸ਼ੇਰ ਸਿੰਘ ਦੋ ਲੇਹ ਕੋਟ ਮਹਿੰ ਛੋਰੇ। ਸਿੰਘ ਪੰਜ ਸੈ ਸੰਗ ਕਰੇ ਨਿਤ ਕਰਤਾ ਸੰਘਰ ਘੋਰੇ ॥ ੧੫ ॥ ਸਵਾਧਾਨ ਦਿਨ ਮਹਿੰ ਨਿਤ ਰਹਿਤੇ ਤਥਾ ਰਾਤਿ ਤਕਰਾਈ। ਸ਼ੱਤ ਸਮੀਪ ਹੋਨਿ ਨਹਿੰ ਦੇਵਹਿੰ ਤਜੈਂ ਤੁਪਕ ਸਮੁਦਾਈ॥੧੬॥ਕਬਿ ਹੁਇ ਵੈਹਿਰ ਕਰੈਂ ਰਣ ਜੁਝਹਿੰ ਰਿਪੁ ਗਨ ਕਰਤਿ ਬਿਨਾਸ਼ਾ। ਗੁਰਬਾਣੀ ਸੰਗ ਧਯਾਨ ਪਢਹਿੰ ਨਿਤ ਜੀਵਨ ਗੁਰ ਭਰਵਾਸਾ ॥੧੭॥ ਅਗਮ ਪੁਰੇ ਆਲਮ ਸਿੰਘ ਜੋਧਾ ਸਿੰਘ ਪੰਜ ਸੈ ਲੀਨੇ।ਤਹਾਂ ਸੁਚੇਤ ਰਹੇ ਗਹਿ ਸ਼ਸਤ੍ਰੂਨਿ ਰਿਪੁ ਢਿਗ ਹੋਨਿ ਨ ਦੀਨੇ ॥੧੮॥ ਉਦੈ ਸਿੰਘ ਬਲ-ਵੰਤ ਬਹਾਦਰ ਊਚ ਦਮਦਮੇ ਛੋਰਾ। ਇਕ ਸੌ ਸਿੰਘ ਸੰਗ ਮੈਂ ਰਖਿ ਕਰਿ ਸ਼ੱਤ੍ਰੂਨਿ ਕੋ ਸਿਰ ਫੋਰਾ ॥ ੧੯ ॥ ਮੁਹਕਮ ਸਿੰਘ ਸਾਹਿਬ ਸਿੰਘ ਜੋਧਾ ਥਿਰੇ ਹੋਲੇ ਗੜ੍ਹ ਥਾਨਾ। ਸਿੰਘ ਚਾਰ ਸੈ ਸੰਗ ਰਾਖ ਕਰਿ ਰਹੈਂ ਸਦਾ ਸਵਧਾਨਾ॥ ੨੦॥ ਸ਼੍ਰੀ ਗੁਰੁ ਪੁਤ੍ਰ ਥਿਰ ਰਹੈਂ ਅਨੰਦਪੁਰਿ ਕਬਿ ਕਬਿ ਲਾਇਂ ਦਿਵਾਨਾ। ਅਪਨੋ ਆਪ ਦਿਖਾਵਹਿੰ ਤੁਰਕਨਿ ਹੋਇ ਪਰੈ ਘਮਸਾਨਾ ॥੨੧॥ ਗਿਰਨਿ ਦਿਸ਼ਾ ਮਹਿੰ ਦਇਆ ਸਿੰਘ ਰਹਿ ਰਾਖਹਿ ਬਹੁ ਤਕਰਾਈ। ਇਮ ਸਤਿਗੁਰ ਮੁਰਚਨਿ ਮਹਿੰ[2]ਥਾਪੇ ਨਿਜ ਜੋਧਾ ਸਮੁਦਾਈ॥੨੨॥ਜੁਗ ਸੂਬੇ ਆਪਸ ਮਹਿੰ

[1]ਜੇ ਦੁਸ਼ਮਨ ਅੜੇ ਤਾਂ ਜੁੱਧ ਹੋ ਪਵੇ। [2]ਮੋਰਚਿਆਂ ਵਿਚ।

ਮਿਲਿ ਕਰਿ ਪੂਰਬ ਦਿਸ਼ਿ ਕਿਯ ਛੋਰਾ।ਚਮੂੰ ਸਿਰੰਦੀ ਸਕਲ ਪਸਾਰੀ ਗਿਰ ਸਤੁੱਦ੍ਰਵ ਲਗਿ ਘੇਰਾ[1] ॥ ੨੩ ॥ ਦੱਖਨ ਦਿਸ਼ਿ ਦਿੱਲੀ ਕੋ ਲਸ਼ਕਰ ਅਗਮ ਪੁਰੇ ਲਗਿ ਸਾਰੇ। ਤੋਪ ਤੁਪਕ ਤਮਾਰੀ ਕਰਿ ਤਰਕਸ਼ ਤਹਾਂ ਮੋਰਚੇ ਧਾਰੇ ॥ ੨੪ ॥ ਪਸ਼ਚਮ ਦਿਸ਼ ਮਹਿ ਲਵਪੁਰਿ ਸੈਨਾ ਆਪਸ ਮਹਿ ਮਿਲਿ ਡੇਰੇ। ਅੰਤਰ ਨਹੀਂ ਤਨਕ ਭੀ ਰਾਖਨੋ[2] ਦ੍ਰਿੜ੍ਹ ਕੈ ਘਾਲਨੋ ਘੇਰੇ ॥ ੨੫ ॥ ਪਰਬਤ ਦਿਸ਼ ਪਰਬਤ ਪਤਿ ਗਨ ਕੀ ਚਮੂੰ ਪਰੀ ਸਵਧਾਨਾ। ਗਜ ਬਾਜੀ ਗਨ ਲਗੇ ਤਬੇਲੇ ਸ਼ਬਦ ਉਠੈਂ ਜਹਿੰ ਨਾਨਾ ॥ ੨੬ ॥ ਲਾਖਹੁੰ ਲਸ਼ਕਰ ਚਹੁੰਦਿਸ਼ਿ ਉਤਰਨੋ ਤੰਬੂ ਗਨ ਸ਼ਮਿਯਾਨੇ। ਜਹਿੰ ਕਹਿੰ ਪਿਖਿਯਤਿ ਕਪੜ ਕੋਟ ਕੋ, ਬਰਨ ਬਰਨ ਬਰ ਬਾਨੇ[3] ॥ ੨੭ ॥ ਤਿਮ ਝੰਡੇ ਚਹੁੰਦਿਸ਼ਿ ਮਹਿੰ ਊਚੇ ਝੂਲਤਿ ਨਾਨਾ ਰੰਗਾ। ਗਜ ਚਿੰਘਾਰਤਿ ਹਯਨਿ ਹਿਰੇਖਾ ਊਠਤਿ ਸ਼ਬਦ ਉਤੰਗਾ ॥ ੨੮ ॥ ਲਕਰੀ ਘਾਸ ਨਿਖੂਟੀ ਜਹਿੰ ਕਹਿੰ ਦੂਰ ਦੂਰ ਤੇ ਆਨੈਂ।ਭਰਤੀ ਅੰਨ ਘਨੀ ਚਲਿ ਆਵਤਿ ਦੇਸ਼ ਬਿਦੇਸ਼ ਮਹਾਨੈ ॥੨੯॥ ਅੰਤਰ ਨਹੀਂ ਪ੍ਰਵੇਸ਼ਨਿ ਦੇਵੈਂ ਚਹੁੰਦਿਸ਼ਿ ਰਖਿ ਤਕਰਾਈ। ਸ਼੍ਰੀ ਅਨੰਦਪੁਰਿ ਇਸ ਬਿਧਿ ਘੇਰਨੋ ਮਿਲਿ ਮੂਰਖ ਸਮੁਦਾਈ ॥ ੩੦ ॥ ਰਹੈਂ ਮੋਰਚੇ ਨਿਜ ਨਿਜ ਨਿਸ ਮਹਿੰ ਸਿੰਘ ਕਿ ਤੁਰਕ ਪਹਾਰੀ। ਜਾਗ੍ਰਤਿ ਰਖੈਂ ਸੁਚੇਤੀ ਸਭਿ ਬਿਧਿ ਠਾਂਢੇ ਬਾਰੋ ਬਾਰੀ ॥੩੧॥ ਦਿਨ ਮਹਿੰ ਜੋ ਪ੍ਰਧਾਨ ਅਰੁ ਰਾਜੇ ਸਭਿ ਸੁਬਿਨਿ ਢਿਗ ਜਾਵੈਂ। ਕਰਹਿੰ ਬਾਰਤਾ ਅਨਿਕ ਬਿਧਿਨਿ ਕੀ ਜਤਨ ਸਮੂਹ ਬਨਾਵੈਂ ॥ ੩੨ ॥ ਜ਼ੋਰਦਸਤ ਅਰੁ ਖਾਨ ਵਜੀਦਾ ਭੀਮਚੰਦ ਕਹਿਲੂਰੀ। ਅਪਰ ਗਿਰੇਸ਼੍ਵਰ ਬਨਹਿੰ ਸਲਾਮੀ ਭੂਪਚੰਦ ਹੰਡੂਰੀ ॥ ੩੩ ॥ ਬਹੁ ਪ੍ਰਕਾਰ ਕੀ ਮਸਲਤਿ ਗਿਨਤੇ ਬਿਨਤੀ ਭਨਹਿੰ ਬਡੇਰੀ। ਕਰਹਿੰ ਕੁਸ਼ਾਮਦ ਤੁਰਕਨਿ ਕੇਰੀ–ਕੋਪ ਨ ਹੁਇ ਕਿਸ ਬੇਰੀ–॥ ੩੪ ॥ ਇਤ ਸਤਿਗੁਰ ਢਿਗ ਦੋਨ ਸਮੇ ਮਹਿੰ ਭਲੇ ਸਿੰਘ ਚਲਿ ਆਵਹਿੰ।ਦਰਸ਼ਨ ਪਰਸਹਿੰ ਹਰਖਹਿੰ ਉਰ ਮਹਿੰ ਬੰਦਹਿੰ ਸੀਸ ਨਿਵਾਵਹਿੰ ॥ ੩੫ ॥ ਸਭਾ ਲਗਹਿ ਕਹਿੰ ਅਨਿਕ ਬਾਰਤਾ ਸੁਨਿ ਸੁਨਿ ਕਰਿ ਗੁਰ ਬੈਨ।ਬਹੁਰ ਮੋਰਚੇ ਥਿਰਹਿੰ ਆਪਨੇ ਕਰੈਂ ਗੁਜ਼ਾਰਨਿ ਰੈਨ॥੩੬॥ ਅੰਤਰ ਅੰਨ ਲਵਨ ਘ੍ਰਿਤ

[1]ਪਹਾੜ ਤੋਂ ਲੈਕੇ ਦਰਯਾ ਤੱਕ ਘੇਰਾ ਪਾਇਆ ਹੋਇਆ। [2]ਵਿਚ ਵਿੱਥ ਰਤਾ ਨਹੀਂ ਦੱਖੀ। [3]ਜਿੱਥੇ ਕਿਤੇ ਕੱਪੜਿਆਂ ਦੇ ਕੋਟ ਦਿੱਸਦੇ ਹਨ ਤੇ ਰੰਗਾਂ ਰੰਗਾਂ ਦੇ ਸ਼ੋਖ਼ ਭੇਸ (=ਵਰਦੀਆਂ ਪਹਿਨੇ ਹੋਏ ਦਿੱਸਦੇ ਹਨ)।

ਆਦਿਕ ਸੋ ਬਰਤਨ ਮਹਿ ਆਵੈ । ਬੰਦ ਵਹਿਰ ਤੇ ਭਯੋ ਸਰਬ ਕੁਛ ਨਹਿੰ ਪ੍ਰਵੇਸ਼ਬੋ ਪਾਵੈ ॥ ੩੭ ॥ ਇਕ ਦਿਨ ਕਲਸ਼ੀਧਰ ਆਨੰਦਪੁਰਿ ਬੈਠੇ ਸਭਾ ਲਗਾਈ । ਚਮਰ ਚਲਾਚਲ ਢੋਰਤਿ ਸਿਰ ਪਰ ਪਿਖਹਿ ਚਮੂੰ ਸਮੁਦਾਈ ॥੩੮॥ਦੂਰ ਦੂਰ ਲਗਿ ਕਰਹਿੰ ਬਿਲੋਕਨ ਇਤ ਉਤ ਦ੍ਰਿਸ਼ਟਿ ਚਲਾਵੈਂ ॥ ਊਖੂ ਸ਼ਾਮਯਾਨੇ ਗਨ ਈਡੋ ਜਿਤ ਕਿਤ ਦ੍ਰਿਸ਼ਟੀ ਆਵੈਂ॥੩੯॥ ਸ਼ਾਲਮਲੀ[1] ਕੋ ਬ੍ਰਿੱਛ ਹੁਤੋ ਇਕ ਜਿਹ ਸਕੰਧ[2] ਸਮੁਦਾਯਾ । ਤੁੰਗ ਅਧਿਕ ਵਿਸਤਾਰ ਸਹਿਤ ਸੋ ਸਘਨ ਪੱਤ੍ਰ ਕੀ ਛਾਯਾ ॥ ੪੦ ॥ ਤਿਸ ਕੇ ਤਰੇ ਥਿਰੇ ਦੈ ਸੂਬੇ ਚੌਪਰ ਖੇਲ ਮਚਾਏ।ਭੀਮਚੰਦ ਨ੍ਰਿਪ ਭੂਪਚੰਦ ਤੇਆਦਿ ਨਿਕਟ ਗਿਰਰਾਏ ॥ ੪੧ ॥ ਬਡੀ ਸਭਾ ਜੁਤਿ ਬੈਠੇ ਤਿਹਠਾਂ ਤੁਰਕ ਮਿਲੇ ਪਰਧਾਨਾ । ਰਿਦੈ ਅਨੰਦਤਿ ਕਰਹਿੰ ਕੁਸ਼ਾਮਤ ਕਹਿ ਕਹਿ ਬਾਤਨ ਨਾਨਾ ॥ ੪੨ ॥ ਧਨੁਖ ਕਠੋਰ ਗੁਰੂ ਕੇ ਆਗੇ ਹਾਥ ਬਿਖੇ ਗਹਿਲੀਨਾ । ਕੰਚਨ ਲਪਟਯੋ ਸੁੰਦਰ ਖਪਰਾ ਤੀਛਨ ਭੀਛਨ ਕੀਨਾ[3]॥੪੩॥ਤਰਕਸ਼ਤੇ ਤਥਿ ਕਰਯੋ ਨਿਕਾਸਨ ਸੰਧਿ ਪਨਚ ਮਹਿ ਸੋਈ ।ਕਰਿ ਕੈ ਤਾਨ[4] ਕਾਨ ਲਗਿ ਤਾਨਾ ਸ਼ਬਦਬਡੋ ਤਥਿ ਹੋਈ ॥੪੪॥ ਕਰਿ ਉਦੇਸ਼[5], ਸੂਬਾ ਜਹਿੰ ਬੈਠਯੋ ਤਿਤ ਕੋ ਸ਼ਤਿਗੁਰ ਤੰਨਾਗਾ । ਹੁਤੋ ਪ੍ਰਯੰਕ ਥਿਰਯੋ ਜਿਸ ਊਪਰ ਪਾਵੇ ਮਹਿੰ ਸਰ ਲਾਗਾ ॥੪੫॥ ਖਪਰਾ ਲਗਤਿ ਫਟਯੋ ਸੋ ਤਤਖਿਨ ਔਚਕ ਉਦਕੇ[6] ਸ਼ਟੇ।ਤੀਛਨ ਭੀਛਨ ਕੀਨ ਨਿਰੀਛਨ[7]–ਖਪਰਾ ਇਹ ਗੁਰ ਮਾਰੇ–॥ ੪੬ ॥ ਜ਼ਰਦਾਬ ਨਿਜ ਦਸਤ[8]* ਨਿਕਾਸਯੋ ਕਹਿ ਬਜੀਦ ਖਾਂ ਸੰਗਾ । 'ਇਤੀ ਦੂਰ ਸਰ ਪਹੁੰਚਯੋ ਜਿਨ ਕੋ ਕਹਾਂ ਓਜ ਨਰ ਅੰਗਾ[9] ॥੪੭॥ ਕੋਸ ਅਢਾਈ ਅਹੈ ਅਨੰਦ ਪੁਰਿ ਜਹਿੰ ਤੇ ਬੈਠਿ ਪ੍ਰਹਾਰਾ । ਨਰ ਤਨ ਕੋ ਕੁਛ ਇਹ ਬਲ ਨਾਂਹਿਨ ਅਜ਼ਮਤਿ ਕੋ ਬਲਭਾਰਾ'॥੪੮॥ ਰਤਨ ਜਰੇ ਬਰ ਬਾਗਰ ਊਪਰ[10], ਹੇਰਤਿ ਸਰਬ ਸਰਾਹਾ । 'ਕੰਚਨ ਲਿਪਤਿ ਮੋਟ ਬਡ ਕਾਨੋ ਲੋਹ ਪੁਲਾਦੀ ਆਹਾ ॥ ੪੯ ॥ ਮੁਖੀ ਅਹੈ ਕਰ ਤਲ ਸਮ ਆਯੁਤ[11], ਨਰ ਤਨ ਕੌਨ ਚਲਾਵੈ । ਅਜ਼ਮਤਿ ਜੁਤਿ ਗੁਰ ਕਰੈ ਪ੍ਰਹਾਰਨਿ ਇਤੀ ਦੂਰਪਹੁੰਚਾਵੈ†॥੫੦॥ ਕਹਹੁ

[1]ਸੈਂਬਲ । [2]ਟਾਹਣੇ । [3]ਬਹੁਤ ਤਿੱਖਾ ਕੀਤਾ ਹੋਇਆ । [4]ਬਲ । [5]ਨਿਸ਼ਾਨਾ ਕਰਕੇ [ਸੰਸ:, ਉਦ੍ਦੇਸ਼ਨ=ਨਿਸ਼ਾਨਾ । ਲੱਖਨ] । [6]ਤ੍ਰੁਬ੍ਹਕੇ । (ਅ) ਉੱਠ ਖੜੇ ਹੋਏ । [7]ਦੇਖਣਾ ਕੀਤਾ । [8]ਹੱਥ । [9]ਨਰ ਦੇ ਅੰਗਾਂ ਵਿਚ ਭਲਾ ਕਿੱਥੇ ਇਤਨਾ ਜ਼ੋਰ ਹੈ । [10]ਸੂਲ੍ਹ ਬਾਗੜ (=ਤੀਰ ਦਾ ਪਿਛਲਾ ਸਿਰਾ) ਰਤਨਾਂ ਨਾਲ ਜਟਿਤ ਹੈ । [11]ਹੱਥ ਦੀ ਤਲੀਵਤ ਚੌੜੀ ।

*ਪਾ:—ਹਾਥ । †ਪਾ:—ਪਠਾਵੈ ।

ਲਗੀ ਇਹ ਬਚ ਹਿ ਕੌਨ ਤਬਿ ਜਥਾ ਤੋਪ ਕੋ ਗੌਰਾ। ਭੜਕੁੜਾਇ[1] ਹਮ ਪਰੈ ਸਭੈ ਅਬਿ-ਰਖਿ ਖੁਦਾਇ ਤਨ ਮੋਰਾ'–॥੫੧।ਤਜਨੋ ਖੇਲ ਚੌਪਰ ਕੋਤਬਿ ਹੀ ਕਹਿ ਕਹਿ ਸਭਿ ਬਿਸਮਾਏ। ਦੂਰਬੀਨ ਤਬਿ ਲਾਵਨ ਕੀਨੀ ਬੈਠੇ ਪ੍ਰਭੂ ਸੁਹਾਏ॥ ੫੨ ॥ ਸਭਾ ਸਹਿਤ ਅਵਲੋਕਤਿ ਸਗਰੇ ਚਮਰ ਚਲਾਚਲ ਚਾਰੂ। ਪਾਨ ਕਮਾਨ ਧਰੇ ਜੁਤਿ ਬਾਨਹਿ ਦੀਪਤਿ ਸ਼ੋਭ ਉਦਾਰੂ ॥ ੫੩ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਤੀਰ ਪ੍ਰਹਾਰਨ' ਪ੍ਰਸੰਗ ਬਰਨਨੰ ਨਾਮ ਚਤਰਦਸਮੋਂ ਅੰਸੂ ॥੧੪॥ ੧੫. [ਸ਼ਤਿਗੁਰੂ ਜੀ ਦੀ ਤੀਰ ਨਾਲ ਵਿੱਠੀ]।

ਦੋਹਰਾ ॥ ਜਥਾ ਬਾਰਤਾ ਪਰਸਪਰ ਗਿਰਪਤਿ ਸੁਬਨ ਕੀਨਿ। ਤਥਾ ਪ੍ਰਭੂ ਜਾਨਤਿ ਭਏ ਜੋ ਨਿਸ਼ਚੈ ਚਿਤ ਚੀਨ[2] ॥ ੧ ॥ ਲਲਤਿਪਦ ਛੰਦ ॥ ਕਾਗਦ ਕੋ ਸ਼੍ਰੀ ਸਤਿਗੁਰ ਲੇਕਰਿ ਹਰਫ ਫਾਰਸੀ ਕੇਰੇ। ਲਿਖਤਿ ਭਏ ਤਿਸ ਊਪਰ ਆਛੇ ਰਿਪੁਨਿ ਬ੍ਰਿਤੰਤ ਘਨੇਰੇ ॥੨॥ [3]"ਦਾਨਸ਼ਵੇਦਨ ਦਾਨਸ਼ ਕੀਨਸਿ ਬਿੱਦਯਾ ਕੋ ਅੱਭਯਾਸਾ। ਕਰਹਿ ਨਿਤਾਪ੍ਰਤਿ ਹੁਇ ਤਿਹ ਪ੍ਰਾਪਤਿ[4] ਸੁਭਟ ਧਰਹਿ ਭਰਵਾਸਾ ॥ ੩ ॥ ਕਰਾਮਾਤ ਕੋ ਕਹਿਰ ਕਹੈ ਬਡ ਕਰਤਿ ਨ ਰਨ ਕੇ ਮਾਂਹੀ। ਇਹ ਤੌ ਕਰਮ ਕਰੀਮ ਕਰਨੋ ਕੁਲ* ਕਰਤਾ ਪੁਰਖ ਅਲਾਹੀ[5] ॥ ੪ ॥ ਭੂਤ ਭਵਿਖਤ ਵਰਤਮਾਨ ਮਹਿ ਵਿਦਯਾ ਜਿਨਹੁ ਕਮਾਈ। ਦੁਰਗਮ ਕੋ ਭੀ ਸੁਗਮ ਕਰਤਿ ਹੈਂ, ਦੁਲਭ ਸੁਲਭ ਹੁਇ ਜਾਈ' ॥ ੫ ॥ਲਿਖਨੋ ਪੱਤ੍ਰ ਸੋ ਕਰਨੋ ਇਕੱਤ੍ਰੈ ਧਾਗੇ ਸੋਂ ਸਰ ਬੰਧਾ। ਬਹੁਰੋ ਧਨੁਖ ਕਠੋਰ ਲਿਯੋ ਕਰ ਬਾਨ ਪਨਚ ਮਹਿ ਸੰਧਾ ॥੬॥ ਤਾਨਿ ਕਾਨ ਲਗਿ ਬਲ ਤੇ ਛੋਡਨੋ ਚਲਨੋ ਸ਼ੂੰਕ ਅਸਮਾਨਾ। ਦਾਰੁਨ ਸ਼ਬਦ ਚਾਂਪ ਤੇ ਹੋਵਾ ਬੈਠੇ ਪਿਖਹਿ ਸੁਜਾਨਾ॥੭॥ ਗਿਰਪਤਿ ਤੁਰਕ ਜਹਾਂ ਬਿਸਮਾਏ ਕਰੈਂ[6] ਪਰਸਪਰ ਬਾਤੀ। ਸ਼ਾਲਮਲੀ ਕੋ ਬਡੋ ਕਾਂਡ ਜੋ ਜਿਸ ਤਰੁ ਤਰ ਨਰ ਪਾਤੀ[7] ॥ ੮ ॥ ਬਡੋ ਸ਼ਬਦ ਜੁਤਿ ਲਗਨੋ ਜਾਇ ਕਰ ਸਭਿਨਿ ਕਰੇ ਦ੍ਰਿਗ ਊਚੇ। ਕਹਾਂ ਬਿਲੋਕੈਂ[8] ਲਗਨੋ ਆਨਿ ਕਰਿ ਦੂਸਰ ਬਾਨ ਪਹੁਚੇ ॥ ੯ ॥ਨੀਕੇ ਪਿਖਨੋ ਸੁ

[1]ਅੱਭੜਵਾਏ ਘਬਰਾ ਉੱਠਦਾ । (ਅ) ਭੜ ਭੜ ਕਰਦਾ ਇਹ ਸਾਡੇ ਸਤਨਾਂ ਤੇ ਆ ਪੈਂਦਾ ਹੈ : [2]ਜੋ ਨਿਸ਼ਚੇ ਕਰ ਚਿਤ ਵਿਚ ਦੇਖੀ ਸੀ ਕਿ ਇਹ ਕਰਾਮਾਤ ਹੈ । [3](ਤੁਸਾਂ) ਦਾਨਿਆਂ ਨੇ ਦਾਨਾਈ ਲਾਈ ਹੈ (ਕਿ ਇਹ ਕਰਾਮਾਤ ਹੈ ਪਰ ਇਹ ਤਾਂ) ਵਿਦਯਾ ਦਾ ਅਭਿਆਸ ਹੈ ਜੋ ਨਿਤ ਕਰੇਗਾ ਉਸ ਨੂੰ ਪ੍ਰਾਪਤ ਹੋ ਜਾਏਗਾ । [4]ਪਰ ਇਹ ਤਾਂ ਕੁੱਲ ਦੇ ਕਰਤਾ ਪੁਰਖ ਇਲਾਹੀ ਦੇ ਕਰਮ (=ਬਖ਼ਸ਼ਿਸ਼) ਕੀਤਾ ਹੈ (ਅਸਾਂ ਪਰ)। [ਫਾ:, ਕਰਮ=ਬਖ਼ਸ਼ਿਸ਼ । ਕਰੀਮ=ਬਖ਼ਸ਼ਿੰਦ। ਕੁਲ=ਸਾਰੇ (ਜਗਤ) ਦੇ]। [5]ਕਰਦੇ ਸਨ । [6]ਜਿਸ ਬ੍ਰਿੱਛ ਹੇਠ ਨਰਾਂ ਦੀ ਪੰਗਤੀ ਬੈਠੀ ਸੀ। [7]ਕੀ ਦੇਖਦੇ ਹਨ ਕਿ । *ਪਾ:–ਕੁਛ ।

ਕਾਗਦ ਲਟਕਤਿ ਬੈਧਨੋ ਤਾਗੋ ਸੈਗਾ। ਅਚਰਜ ਹੈ ਕਰਿ ਦਾਸ ਚਢਾਯਹੁ 'ਆਨਹੁ ਕਾਢਿ ਖਤੈਗਾ'॥੧੦॥ਤ੍ਰਸਤਹਿ[1] ਹੁਇ ਕਰਿ ਤੁਰਨ ਚਢਿ ਕਰਿ ਕਾਢਨੋ ਠਾਨਿ ਉਪਾਏ। ਲੇ ਕਰਿ ਜ਼ੇਰਦਸਤ ਅਵਲੋਕਨੋ ਖੋਲਨੋ ਦਸਤ ਲਗਾਏ ॥੧੧॥ ਪਿਖੇ ਲਿਖੇ ਹੈਂ ਹਰਫ ਪਾਰਸੀ ਬਨੀ ਬੈਤ ਬਿਚ ਬਾਚੀ[2]। ਲਖਨੋ ਮਾਇਨਾ ਸਭਿਨਿ ਸੁਨਾਯਹੁ 'ਇਹ ਬਿੱਦਯਾ ਬਿਧਿ ਸਾਚੀ ॥ ੧੨ ॥ ਅਜ਼ਮਤ ਕੀ ਅਜ਼ਮਾਇਸ਼ ਨਾਹਿਨ ਇਹ ਅੱਭ੍ਯਾਸ ਪ੍ਰਤਾਪਾ। ਜਿਨਹੁੰ ਕੀਨ ਤਿਨ ਕੋ ਬਹੁ ਪ੍ਰਾਪਤਿ ਧਰੈਂ ਭਰੋਸਾ ਆਪਾ ॥ ੧੩ ॥ ਕਰਾਮਾਤ ਕੀ ਨਿੰਦਾ ਕੀਨੀ ਬਿੱਦਯਾ ਕੀ ਬਡਿਆਈ।ਜਿਨ ਬੁਧਿ ਬਲ ਤੇ ਬਹੁ ਅਭ੍ਯਾਸੀ ਸੋ ਦੁਰਲਭ ਭੀ ਪਾਈ' ॥ ੧੪ ॥ ਕਹਿ ਵਜੀਦ ਖਾਂ 'ਅਹੈ ਇਸੀ ਬਿਧਿ ਜਿਨ ਅੱਭ੍ਯਾਸ ਕਮਾਵਾ। ਅਸ ਕੋ ਵਸਤੁ ਜੁ ਪ੍ਰਾਪਤਿ ਹੋਇ ਨ ਲੇਤਿ ਜੁ ਕਰਤਿ ਉਪਾਵਾ ॥੧੫॥ ਅਚਰਜ ਅਪਰ ਬਿਚਾਰਹੁ ਚਿਤ ਮਹਿੰ ਹਮ ਤੁਮ ਬਾਤੈਂ ਕੀਨੀ। ਕੋਸ ਅਢਾਈ ਪਰ ਸੋ ਬੈਠੇ ਤਿਹ ਠਾਂ ਸਗਰੀ ਚੀਨੀ[3]॥੧੬॥ ਗੁਰੂ ਗੰਭੀਰ ਧੀਰ ਧਰਿ ਭਾਰੀ ਸਭਿ ਘਟਿ ਅੰਤਰਜਾਮੀ। ਕੌਨ ਕਰੈ ਸਮਸਰਤਾ ਤਿਨ ਕੀ ਕਰਾਮਾਤ ਕੋ ਸ੍ਵਾਮੀ' ॥ ੧੭ ॥ ਇਮ ਕਹਿ ਸੁਨਿ ਕਰਿ ਬਹੁ ਬਿਸਮਾਏ ਮਿਲੇ ਆਨਿ ਸਮੁਦਾਈ। ਪਢਹਿੰ ਪੱਤ੍ਰ ਕੋ ਬਾਨ ਬਿਲੋਕਹਿੰ ਕਰਹਿੰ ਤਰੀਫ ਬਡਾਈ॥੧੮॥ਸੱਯਦ, ਸ਼ੇਖ, ਪਠਾਨ, ਮੁਗ਼ਲ ਗਨ ਆਨਿ ਆਨਿ ਪਰਵਾਰੇ। ਸਭਿ ਗਿਰਪਤ ਜੁਤਿ ਸਚਿਵਨਿ ਬੈਠੇ ਗੁਰ ਕੋ ਸੁਜਸ ਉਚਾਰੇਂ ॥੧੯॥'ਇਤੋ ਸ਼ਕਤਿ ਕੋ ਧਾਰਨਹਾਰੋ ਨਰ ਲੀਲਾ ਅਨੁਸਾਰੀ। ਹਮ ਸੋਂ ਲਰਤਿ ਬਿਤਯੋ ਚਿਰ ਕਾਲਾ ਨਹਿੰ ਕੁਛ ਬਿਘਨ ਬਿਚਾਰੀ' ॥੨੦॥ ਨਿਜ ਨਿਜ ਉਰ ਮਹਿੰ ਡਰ ਸਭਿ ਧਰਿ ਧਰਿ ਗਮਨੇ ਉਠਿ ਉਠਿ ਡੇਰੇ।–ਅਸ ਨਹਿੰ ਹੋਹਿ ਗੁਰੂ ਰਿਸਕਰਿ ਉਰ ਸਰ ਤੇ ਹਮਹਤਿ ਗੋਰੇ॥੨੧॥ ਕੋਸ ਅਢਾਈ ਹਤੋ ਨਿਸ਼ਾਨਾ ਕਸ਼ਾ ਛੋਰਹਿ ਕਿਸ ਤਾਂਈ[4]। ਤਉ ਹਮਹਿੰ ਸਮ ਲਰਤਿ ਕਰਤਿ ਰਣ ਇਹ ਤੌ ਬਹੁ ਬਡਿਆਈ–॥੨੨॥ ਸਗਰੇ ਰਿਦੇ ਬਿਚਾਰਤਿ ਮਹਿੰਮਾ ਵਹਿਰ ਕਹੈਂ ਬਹੁ ਨਾਂਹੀ[5]।ਸਭਿ ਬਿਧਿ ਅਧਿਕਪ੍ਰਤਾਪੀ ਜਾਨਹਿੰ–ਭਯੋ ਨ ਕੋ ਭਵ ਮਾਂਹੀ–॥ ੨੩ ॥ ਉਤ ਸਤਿਗੁਰ ਅਵਲੋਕਤਿ

---

[1]ਫ਼ਿਕ੍ਰ ਭਰਕੇ। [2]ਬੈਂਤਾਂ ਵਿਚ ਬਣੀ (ਹੋਈ ਇਬਾਰਤ) ਫਾਰਸੀ ਅੱਖਰਾਂ ਵਿਚ ਲਿਖੀ ਹੋਈ ਦੇਖੀ ਤੇ ਪੜ੍ਹੀ। [3](ਸਾਡੀ)ਸਾਰੀ ਗੱਲ ਬਾਤ ਓਏ ਜਾਣ ਲਈ। [4]ਕਿਸੇ ਨੂੰ ਕਿਵੇਂ ਛੱਡ ਸਕਦਾ ਹੈ। [5]ਬਾਹਰੋਂ (ਪ੍ਰਤੱਖ) ਬਹੁਤੀ ਨਹੀਂ ਕਹਿੰਦੇ।

ਚਹੁੰ ਦਿਸ਼ ਤੰਬੂ ਗਨ ਸ਼ਮਿਆਨੇ। ਗਜ ਬਾਜੀ ਕੇ ਪੁੰਜ ਖਰੇ ਬਹੁ ਸਿੰਘਨਿ ਸੰਗ ਬਖਾਨੇ ॥੨੪॥ 'ਆਦਿ ਨ ਅੰਤ ਸੈਨ ਕੋ ਲਖਿਯਤਿ ਪਰੀ ਚਹੁੰਦਿਸ਼ ਮਾਂਹੀ। ਮਤਿ ਕਾਚੀ ਇਤ ਪਰੇ ਪਰਬਤੀ ਚੋਰੇ ਤੁਰਕਨਿ ਚਾਹੀ' ॥ ੨੫ ॥ ਦਯਾਨਿੱਧ ਕਰ ਜੋਰਿ ਉਚਾਰੀ 'ਆਜ ਤੁਰਕ ਪਤਿ ਰਾਜਾ। ਸਿੰਧੁ ਮੇਖਲਾ ਅਵਨੀ ਲੀਨਸਿ ਫਿਰੈ ਸੀਸ ਪਰ ਤਾਜਾ ॥ ੨੬ ॥ ਕਹੂੰ ਮਵਾਸ ਨ ਜਗ ਮਹਿੰ ਛੋਰਸੋ ਦੇਸ਼ ਬਿਦੇਸ਼ ਅਸ਼ੇਸ਼ੂ। ਹਾਲਾ ਭਰੈਂ ਤੁਰਕਪਤਿ ਆਗੈ ਅਵ-ਰੰਗ ਭਯੋ ਵਿਸ਼ੇਸ਼ੂ ॥੨੭॥ ਅਰਹਿ ਕੌਨ, ਹੇ ਪ੍ਰਭੁ ! ਇਨ ਸਨਮੁਖ ਉਦੈ ਅਸਤ ਤੁਰਕਾਨਾ। ਆਪ ਲਰਹੁ ਸਭਿ ਸਫਾ ਉਠਾਵਹੁ ਜਗ ਮਹਿੰ ਰਹਿ ਹਿੰਦੁਵਾਨਾ ॥ ੨੮ ॥ ਰਾਜੇ ਕੁਛ ਰਜਪੂਤ ਰਹੇ ਜਗ, ਤਿਨ ਕੀ ਬਹੁ ਮਤਿ ਮਾਰੀ। ਦੈ ਕੈਨਜਾ ਤੁਰਕਨਿ ਕੋ ਜੀਵਤਿ ਧਿਕ ਤਿਨ ਕੀ ਸਰਦਾਰੀ ॥੨੯ ॥ ਉਦੈ ਅਸਤ ਕੀ ਲੀਨ ਜਮੀਯਤ[1] ਰੱਯਤ ਸਭਿ ਨਰ ਹੋਏ। ਤੁਮ ਪ੍ਰਭੁ ਲਰਹੁ ਕਿ ਮਾਰਹੁ ਤੁਰਕਨਿ ਅਪਰ ਨ ਜਗ ਮਹਿੰ ਕੋਏ' ॥ ੩੦ ॥ ਇੱਤਮਾਦਿਕ ਕਹਿ ਸੁਨਿ ਸ਼੍ਰੀ ਸਤਿਗੁਰ ਸੰਧਯਾ ਸਮੈਂ ਪਛਾਨਾ।ਉਠਿ ਕਰਿ ਚਲੇ ਬੰਦਨਾ ਠਾਨਹਿੰ ਸਿੰਘ ਜੋਰਿ ਜੁਗ ਪਾਨਾ ॥ ੩੧ ॥ ਨਿਜ ਨਿਜ ਮੁਰਚਨਿ ਮਹਿੰ ਸਵਧਾਨੀ ਦੁਹੁੰਦਿਸ਼ਿ ਮਹਿੰ ਤਕਰਾਈ। ਖਾਨ ਪਾਨ ਕਰਿ ਗਾਢੇ ਹੋਵਤਿ ਸੁਪਤੇ ਰਾਤਿ ਬਿਤਾਈ ॥੩੨ ॥ ਦਿਨਪ੍ਰਤਿ ਤੋਪ ਤੁਪਕ ਬਹੁ ਛੂਟਹਿ ਮੁਰਚਨਿ ਰਹੈ ਲਰਾਈ। ਇਕ ਦਿਸ਼ ਨਦੀ ਦੁਤਿਯ ਦਿਸ਼ ਗਿਰ ਗਨ ਸ਼ਬਦ ਹੋਤਿ ਸਮੁਦਾਈ ॥ ੩੩ ॥ ਜਿਤ ਦਿਸ਼ਿ ਪਰਹਿ ਜੰਗ ਨਰ ਦੀਰਘ ਤਿਤ ਦਿਸ਼ਿ ਸਿੰਘ ਸਿਧਾਵੈਂ। ਖੜਗ ਪ੍ਰਹਾਰਨ ਲਾਗ ਪਹੁੰਚ ਕਰਿ ਰਿਪੁ ਕੀ ਚਮੂੰ ਭਜਾਵੈਂ॥੩੪॥ਕਈ ਬਾਰ ਗਨ ਮਰਹਿੰ ਪਹਾਰੀ ਕਈ ਬਾਰ ਤੁਰਕਾਨਾ। ਜਿਤ ਦਿਸ਼ਿ ਪਰਹਿ ਜ਼ੋਰ ਬਲ ਦਲ ਕੋ ਘਾਲਹਿੰ ਬਛ ਘਮ-ਸਾਨਾ ॥ ੩੫ ॥ ਯਾਂਤੇ ਡਰਤਿ, ਨ ਕਰਤਿ ਲਰਾਈ ਦਬਕਹਿੰ ਮੁਰਚਨਿ ਮਾਂਹੀ। ਨਿਜ ਨਿਜ ਥਲ ਮਹਿੰ ਥਿਰ ਹੁਇ ਬੈਠਤਿ ਓਟ ਕਰਹਿੰ ਬਛ ਤਾਂਹੀ॥੩੬॥ਭੀਮਚੰਦ ਸੁਬਨਿ ਸੰਗ ਮਿਲਿ ਕਰਿ ਨਿਤਸੀਖਨਾ ਅਸਦੇਤਾ। 'ਗੁਰ ਢਿਗ ਤਸਕਰ ਗਨ ਬਟਪਾਰੇ ਤਿਨ ਤੇ ਰਹਹੁ ਸੁਚੇਤਾ ॥੩੭॥ ਮੱਦ ਦੋਸ਼ ਆਦਿਕ ਜੇ ਰਾਠਹਿ[2] ਬੀਨ ਬੀਨ ਕਰਿ ਰਾਖੇ। ਨਿਸ ਮਹਿੰ ਅਧਿਕ

[1]ਬਹੁਤੇ ਆਦਮੀ ਭਾਵ ਫੌਜ । [2]ਨਾ ਹਾਰਨ ਵਾਲੇ ਸੂਰੇ ।

ਬਲੀ ਸੋ ਹੋਵਤਿ ਮਹਾਂ ਤਿਮਰ ਅਭਿਲਾਖੈ[1] ॥ ੩੮ ॥ ਅਸ ਨਹਿ ਹੋਇ ਨਿਕਸ ਕਰਿ ਨਿਸ ਮਹਿ ਪਰਹਿ ਮੋਰਚੇ ਮਾਂਹੀ।ਕਤਲ ਕਰਹਿਗੇ, ਔਚਕ ਧਾਵਹਿ, ਕੁਛ ਬਸ ਚਾਲਹਿ ਨਾਂਹੀ ॥੩੯॥ ਬਹੁਤੇ ਅਹੈਂ ਲੋਹਗੜ ਮਹਿ ਸੋ ਰਾਖਹੁ ਬਹੁ ਤਕਰਾਈ।ਫੇਰਾ ਆਪ ਕਰਹੁ ਤਿਸ ਦਿਸ਼ ਮਹਿ ਭਜਿ ਸਿਪਾਹ ਸਮੁਦਾਈ[2]॥੪੦॥ਇੱਤ੍ਰਾਦਿਕਸੁਨ ਜ਼ੇਰਦਸਤ ਜੌ ਕਈਬਾਰ ਕਰਿਫੇਰੇ।ਸੱਧਦ ਸ਼ੇਖ ਘਨੇ ਤਹਿਂ ਤ੍ਰਾਗੇ ਕਰਿ ਸ਼ਵਧਾਨ ਥਡੇਰੇ॥੪੧॥ਜਮਾਦਾਰ ਭਾਰੀ ਤਹਿਂਛੋਰਾ ਨਾਮ ਸ਼ਰਫਲੀ[3]ਜਾਂਹੀ।[4]ਸੁਪਤਹੁ ਨਹਿ ਨਿਸਮਹਿ ਬਨਜ਼ਾਫਲ ਸ਼ਸਤ੍ਰ ਰਾਖਿਕਰ ਮਾਂਹੀ॥੪੨॥ਸਵਾਧਾਨ ਦੇਖਤਿ ਉਤਰਹੀਏ ਦ੍ਰਿਗ ਉਘਾਰ ਕਰਿ ਨੀਕੋ।ਨਹਿਆਲਸ ਕਿਸ ਰੀਤਿ ਕਰਹੁ ਤੁਮ ਗਢ ਹੁਇ ਗਯੌਨ ਜੀਕੋ[5]॥੪੩॥ਸੁਨਤਿ ਸ਼ਰਫਲੀ ਬਾਕ ਬਖਾਨਾ 'ਕਮਾ ਨਬਾਬ ਇਮ ਭਾਖੌ। ਹਜ਼ਰਤ ਕੋ ਇਕਬਾਲ[6] ਬਡੇਰਾ ਬਿਜੈ ਕਰਨ ਅਭਿਲਾਖੌ॥੪੪॥ ਕਿਸ ਕੋ ਪ੍ਰਾਨ ਨ ਪਯਾਰੇ ਹੋਵਹਿ ਜੌਹਮਰੇ ਪਰ ਆਵੈ।ਕੋਤਿਕ ਗਢ ਮਹਿ ਨਰਭਟ* ਠਹਿਰੇ ਨਿਕਸ ਜੁ ਮਾਰ ਮਚਾਵੈਂ ॥੪੫ ॥ ਕਈ ਹਜ਼ਾਰ ਸਿਪਾਹ ਬਿਲੋਕਹੁ ਰਿਪੁ ਕੋ ਤ੍ਰਾਸ ਕਰੈਤੀ।ਨੀਠ ਨੀਠ ਸਿਖ ਥਿਰੇ ਦੁਰਗ ਮਹਿ ਵਹਿਰ ਮ੍ਰਿਤੁ ਦਿਖਰੈਤੀ ॥੪੬॥ਹੁਕਮ ਕਰੋ ਤੌ ਹੱਲਾ ਘਾਲਹਿ ਤੋਰਹਿ ਗਢ ਦਰਵਾਜਾ। ਕਹਿ ਕਰਿ ਕਹਾਂ ਤ੍ਰਾਸ ਦਿਖਰਾਵੈ ਹਮ ਹੈਂ ਸੁਭਟ ਸਮਾਜਾ[7] ॥੪੭॥ ਇਮ ਤਕਰਾਈ ਕਰਤਿ ਮੋਰਚਨਿ ਮੂਬੇ ਫਿਰ ਦਿਸ਼ਿ ਚਾਰੋਂ। 'ਨਿਕਟ ਨ ਢੂਕਹੁ ਥਿਰੇ ਰਹਹੁ ਥਲ ਘੇਰਾ ਪੂਰਿ ਕੋ ਛਾਰੋ ॥੪੮॥ ਲਰਿਬੇ ਮਹਿ ਸ਼ਮਤਾ ਨਹਿ ਥਨਿ ਹੈ ਮਰਹਿ ਹਜ਼ਾਰੋਂ ਜੋਧਾ। ਮਾਰ ਕੂਟ ਪੁਨ ਪ੍ਰਵਿਸ਼ਹਿ ਅੰਤਰ ਚਲਹਿ ਨ ਬਸ ਕਿਧ ਕ੍ਰੋਧਾ॥੪੯॥ਅੰਨ ਆਦਿ ਵਸਤੁ ਥੁਰ ਜੈ ਹੈ ਤਉ ਗੁਰ ਵਹਿਰ ਨਿਕਾਸਹਿ। ਜੇ ਕਰਿ ਲਰਤਿ ਰਹੈਂ ਸਿੰਘਨਿ ਸਨ ਲਾਖਹੁ ਸੁਭਟ ਬਿਨਾਸਹਿ॥੫੦॥ਤਉ ਨ ਸਰ ਹੋਵਹਿ[8] ਰਣ ਮੰਡਹਿ ਅਪਰ ਉਪਾਵ ਨ ਕੋਈ[9]। ਸਗਰੇ ਗਿਰਪਤਿ ਤ੍ਰੁਰਕ ਪ੍ਰਧਾਨਾ ਇਹ ਮਸਲਤ ਦ੍ਰਿਢ ਹੋਈ ॥ ੫੧ ॥ ਲਰਿਬੇ ਤੇ ਸਭਿ ਅੰਗ ਬਚਾਵਹਿਂ ਮਾਨਿ ਮਰਨ ਕੋ ਤ੍ਰਾਸਾ।ਘੇਰਾ ਪਾਇ ਥਿਰੇ ਚਹੁ ਦਿਸ਼ਿ ਮਹਿ ਚਿਰੰਕਾਲ ਜੌ ਆਸਾ[10]॥੫੨॥ ਕੇਤਿਕ ਦਿਨ ਬੀਤੇ ਇਸ ਭਾਂਤੀ ਪਰਯੋ ਚੁਰਿਸਦੇ ਘੇਰਾ।ਸਿੰਘਨ ਕੋ ਉਤਸਾਹ ਵਧੈ ਨਿਤ ਰਿਪੁ ਸਨ

[1]ਰਾਤ ਵੇਲੇ (ਕੰਮ ਕਰਨ ਨੂੰ) ਬੜੇ ਬਲੀ ਹੁੰਦੇ ਹਨ ਤੇ ਉਹ ਬੜਾ ਹਨੇਰਾ ਚਾਹੁੰਦੇ ਹਨ। [2]ਸ਼ਰਫ਼ਅਲੀ। [3]ਮੋਰਚਾ ਕਿਲੇ ਦੇ ਨੇੜੇ ਹੀ ਆ ਗਿਆ ਹੈ। [4]ਪ੍ਰਤਾਪ। [5](ਕਿਲ੍ਹਾ) ਸਰ ਨਹੀਂ ਹੋਊ।(ਅ) ਸਿੱਝ ਨਹੀਂ ਹੋਊ। [6]ਭਾਵ ਜੋ ਦੀ ਆਸ਼ਾ ਧਾਰਕੇ ਕਿ ਚਿਰਾਕੀ ਹੋਵੇਗੀ। *ਪਾ:—ਭਟ।

ਲਰਿਬੇ ਕੋਰਾ ॥੫੩॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਜੰਗ' ਪ੍ਰੰਗ ਬਰਨੰ ਨਾਮ ਪੰਚਦਸ਼ਮੋ ਅੰਸੂ ॥ ੧੫ ॥ ੧੬. [ਸਿੰਘਾਂ ਦਾ ਰਾਤੀਂ ਹੱਲਾ]।

॥ ਦੋਹਰਾ ॥ ਹੁਤੋ ਦੂਰ ਕੁਛ ਲੋਹਗੜ ਆਨੰਦ ਪੁਰਿ ਤੇ ਸੋਇ। ਢੂਕੇ ਮੋਰਚੇ ਨਿਕਟ ਤਿਹਿ ਦਿਨ ਪ੍ਰਤਿ ਗ਼ਾਫਲ ਹੋਇ॥੧॥ਲਲਿਤਪਦ ਛੰਦ॥ ਇਕ ਦਿਨ ਨਿਸਾ ਭਈ ਅੰਧਿਆਰੀ ਸ਼ੇਰ ਸਿੰਘ ਬਚ ਭਾਖਾ। 'ਨਾਹਰ ਸਿੰਘ ਜੀ! ਸਵਾਧਾਨ ਬਨਿ ਸੁਨਿ ਮੇਰੀ ਅਭਿਲਾਖਾ ॥ ੨ ॥ ਸ੍ਰੀ ਅਨੰਦਪੁਰਿ ਤੇ ਕੁਛ ਅੰਤਰ, ਨੇਰ ਨਹੀਂ[1] ਲਖਿ ਸੋਊ। ਯਾਂ ਤੇ ਨਿਕਟ ਮੋਰਚੇ ਲਗਾਵਤਿ[2] ਮਨ ਵਧਾਇ ਸਭਿ ਕੋਊ ॥ ੩ ॥ ਅਗਮ ਪੁਰੈ ਅਰੁ ਹੋਲ ਗੜੀ ਮਹਿਂ ਅਪਰ ਕੇਸ ਗੜ ਸਾਰੇ। ਦੂਰ ਦੂਰ ਹੈਂ ਸਭਿ ਥਲ ਮੁਰਚੇ ਢੂਕੇ ਨਿਕਟ ਹਮਾਰੇ[3] ॥੪ ॥ ਅਬਿ ਨਿਸ ਮਹਾਂ ਅੰਧੇਰ ਗੁਬਾਰੀ ਦੁਰਜਨ ਗ਼ਾਫਲ ਭਾਰੇ। ਧਰੇ ਭਰੋਸਾ ਸੁਪਤ ਪਰੇ ਥਹੁ ਕੋ ਇਕ ਜਾਗਨ ਹਾਰੇ ॥ ੫ ॥ ਊਪਰ ਪਰਹੁ ਕ੍ਰਿਪਾਨਨਿ ਐਂਚਹੁ ਕਰਹੁ ਲਥੈਰ ਪਥੈਰਾ। ਏਕ ਵਾਰ ਕਰਿ ਕਰਹੁ ਕਿਨਾਰਾ ਪਰਿਹੈ ਰੌਰ ਘਨੇਰਾ ॥ ੬ ॥ ਨਹੀਂ ਪਛਾਨ ਪਰਸਪਰ ਹੋਵੈ ਕਟਹਿਂ ਪਰਸਪਰ ਸਾਰੇ। ਹੋਤਿ ਪ੍ਰਾਤਿ ਕੇ ਕਰਹਿਂ ਫਰਕ[4] ਫਿਰ ਨਿਕਟ ਨ ਆਇਂ ਹਮਾਰੇ' ॥ ੭ ॥ ਸੁਨਿ ਨਾਹਰ ਸਿੰਘ ਤਿਹ ਸਮੁਝਾਯਹੁ 'ਹੁਕਮ ਨ ਪ੍ਰਭੂ ਬਖਾਨਾ। ਨਿਤ ਪ੍ਰਤਿ ਕਹਤਿ–ਨ ਨਿਕਸਹੁ ਬਾਹਰ ਦੁਰਗ ਰਹਹੁ ਸਵਧਾਨਾ–॥੮॥ ਅਬਿ ਬੂਝਨ ਕੀ ਬਿਧਿ ਨਹਿਂ ਬਨਿ ਹੈ ਕ੍ਰਿਪਾਸਿੰਧੁ ਸੁਖ ਮਾਂਹੀ।ਨਹੀਂ ਜਗਾਵਨ ਕੈਸੇ ਹੋਵਹਿ ਕੁਤੋ ਕਹਹਿਂ ਤੁਵ ਪਾਹੀ[5]' ॥੯॥ ਸ਼ੇਰ ਸਿੰਘ ਪੁਨ ਕਹਯੋ 'ਲਖਹੁ ਇਮ ਰਾਜਨੀਤ ਕੀ ਬਾਤੀ। ਸਮਾ ਪਾਇ ਰਿਪੁ ਤੇ ਨ ਚੁਕੈ ਕਿਮ ਨਿਸ਼ਚੈ ਕਰਹਿ ਸੁ ਘਾਤੀ॥੧੦॥ਤੁਰਕਨਿ ਕੋ ਮਾਰਨ ਮਤਿ ਗੁਰ ਕੋ ਇਹ ਬਿਧਿ ਤਿਨ ਅਨੁਸਾਰੇ। ਪ੍ਰਭੁ ਬੂਝਨਿ ਕੀ ਅਬਿ ਨਹਿਂ ਆਛੀ, ਸੁਨਿ ਹੈਂ ਸਕਲ ਸਕਾਰੇ[6]॥੧੧॥ਅਬਿ ਮੈਂ ਭਲੀ ਭਾਂਤਿ ਰਿਪੁ ਜੋਹੋ ਪਰੇ ਸੁਪਤ ਇਕ ਸਾਰਾ। ਬਹੁਰ ਘਾਤ ਇਹ ਹਾਥ ਨ ਆਵੈ ਕਰਹੁ ਸੰਘਾਰ ਸਥਾਰਾ ॥੧੨ ॥ ਛਕਿ ਅਛੀਮ ਮੈਂ ਬਾਹਰ ਗਮਨਨੋਂ ਆਵਤਿ ਜਾਤਿ ਨਿਹਾਰੇ। ਗ਼ਾਫਲ ਪਰੇ ਤ੍ਰਾਸ ਬਿਨ ਹੈ ਕੈ ਆਛੀ ਬਿਧਿ ਲਿਹੁ ਮਾਰੇ' ॥੧੩॥ ਸਨੇ ਸਨੇ ਸਭਿ ਸਿੰਘ

[1]ਨੇੜੇ ਨਹੀਂ ਹੈ (ਸਾਡਾ ਮੋਰਚਾ 'ਲੋਹ ਗੜ੍ਹ')। [2](ਵੈਰੀ) ਮੋਰਚੇ ਨੇੜੇ ਲਿਆ ਰਹੇ ਹਨ। [3](ਇਨ੍ਹਾਂ ਤੋਂ ਤਾਂ) ਸਭਨੀ ਥਾਈਂ (ਵੈਰੀਆਂ ਦੇ) ਮੋਰਚੇ ਦੂਰ ਦੂਰ ਹਨ (ਪਰ) ਸਾਡੇ (ਇਹ) ਨੇੜੇ ਆ ਢੁੱਕੇ ਹਨ। [4]ਭਾਵ ਪਰੇ ਹੋ ਜਾਣਗੇ (ਸਾਥੋਂ)। [5]ਭਾਵ ਤੈਨੂੰ ਕੀ (ਆਪਣੀ ਸਲਾਹ) ਦੱਸੀਏ। [6]ਸਦੇ ਸਾਰੀ (ਗਲ) ਸੁਣ ਹੀ ਲੈਣਗੇ।

ਜਗਾਏ ਸੁੱਖਾ ਪੀਵਨ ਕੀਨੋ। ਸੌਚ ਸ਼ਨਾਨ ਠਾਨਿ ਕਰਿ ਸਗਰੇ ਖੜਗ ਸਿਪਰ ਧਰਿ ਲੀਨੋ ॥ ੧੪ ॥ ਜਾਮ ਨਿਸਾ ਤੇ ਤਮਾਰੀ ਠਾਨਤਿ ਅਪਰ ਦੁ ਘਰੀ ਬਿਤਾਈ।ਖਟ ਘਟਿਕਾ ਜਬਿ ਰਹੀ ਰਾਤਿ ਲਖਿ ਸਿੰਘ ਤਮਾਰ ਸਮੁਦਾਈ॥੧੫॥ਸਭਿ ਕੋ ਸਮੁਝਾਵਨ ਕਰਿ ਨੀਕੇ'ਇਕ ਇਕ ਖੜਗ ਪ੍ਰਹਾਰੇ। ਬਹੁਰ ਸ਼ੱਤ੍ਰੁ ਕੇ ਬੀਚ ਨ ਰਹੀਏ ਹੂਜੈ ਤੁਰਤ ਕਿਨਾਰੇ' ॥੧੬॥ ਪੌਰ ਲੋਹਗੜਕੋ ਤਬਿ ਖੋਲਨੋ ਨਿਕਸੇ ਸਿੰਘ ਜੁਝਾਰੇ। ਖੜਗ ਸਿਪਰ ਦੈ ਕਰ ਮਹਿੰ ਲੀਨੇ ਅਛਿਨ ਅਛਿਨ[1] ਪਗ ਧਾਰੇ ॥੧੭॥ ਮੌਨ ਧਰੇ ਕੁਛ ਕਰੇ ਸ਼ਬਦ ਨਹਿੰ ਔਚਕ ਪਰੇ ਸੁ ਜਾਈ।ਮੁੰਡੀਆ ਨਗਨ ਤੁਰਕ ਕਟ ਡਾਰੈ[2] ਸਭਿਨਿ ਕ੍ਰਿਪਾਨ ਚਲਾਈ ॥੧੮॥ ਮਾਰਿ ਮਾਰਿ ਕਰਿ ਰੌਰ ਮਚਾਯਹੁ ਕੂਦਤਿ ਸਿੰਘ ਜੁਝਾਰੇ। ਨੀਂਦ ਮਾਂਹਿ ਤੇ ਪਲਕ ਨ ਖੁਲਤੀ ਮਾਰਿ ਖੜਗ ਕਟਿ ਡਾਰੇ ॥ ੧੯ ॥ ਆਧੀ ਘੜੀ ਕ੍ਰਿਪਾਨ ਬਹੀ ਬਹੁ ਰੁੰਡ ਮੁੰਡ ਗਨ ਹੋਏ। ਸ਼ਸਤ੍ਰ ਸੰਭਾਰ ਨ ਕਿਸਕੀ ਹੋਈ ਕਟਿ ਕਟਿ ਧਰਿ ਪਰ ਸੋਏ॥੨੦॥ ਕਿਸਕੋ ਮੁੰਡ ਤੁੰਡ ਕਿਹ ਕਾਟਨੋ ਕਿਸਕੀ ਗ੍ਰੀਵਾ ਨਮਾਰੀ। ਕਿਹ ਸਿਕੰਧ, ਭੁਜ, ਹਾਥ ਕਟਨੋ ਕਿਹ, ਕਟ[3] ਕਿਸ ਪੇਟ ਪਿਛਾਰੀ ॥ ੨੧ ॥ ਜੰਘ ਕਟੀ, ਜਾਨੂ ਕਿਸ ਕਾਟਨੋ, ਕਿਸ ਕੇ ਚਰਨ ਬਿਦਾਰੇ। ਲੋਚਨ, ਕਰਨ ਕਟੇ ਬਿਲਲਾਵਤਿ ਇਕ ਬਾਰੀ ਇਮ ਮਾਰੇ ॥ ੨੨ ॥ ਭਯੋ ਸਥਾਰ ਖੇਤ ਮਹਿੰ ਤੁਰਕਨਿ ਜਿਮ ਕਾਸ਼ਟ ਕਟਿ ਡਾਰੇ। ਨਿਸਾ ਅੰਧੇਰ ਸ਼ੋਰ ਬਡ ਮਾਚਾ ਦਿਖਤਿ ਨ ਹਾਥ ਪਸਾਰੇ ॥ ੨੩ ॥ ਨਿਕਟ ਕਿ ਦੂਰ ਹੁਤੇ ਗਨ ਡੋਰੇ ਸਨਧ ਬੱਧ ਹੁਇ ਧਾਏ। ਸਿੰਘ ਕਿਨਾਰਾ ਕਰਿ ਤਤਛਿਨ ਮਹਿੰ ਦੁਰਗ ਬਿਖੈ ਸਭਿ ਆਏ ॥ ੨੪ ॥ ਚਲਨਿ ਲਗੀ ਗਨ ਤੁਪਕ ਮਿਲੇ ਪੁਨ ਕਛੂ ਪਛਾਨ ਨ ਹੋਈ। ਆਪਸ ਬਿਖੈ ਕਟਨ ਸਭਿ ਲਾਗੇ ਸੂਝ ਬੂਝ ਨਹਿੰ ਕੋਈ ॥੨੫॥ ਗੁਲਕਾਂ ਸੰਗ ਮਰੇ ਤਬਿ ਅਨਗਨ ਕਟੇ ਖੜਗ ਕੇ ਸੰਗਾ। ਇਤ ਉਤ ਲਖੈਂ ਸਿੰਘ ਇਹ ਆਵਤਿ ਕਰਤਿ ਆਪ ਮਹਿੰ ਜੰਗਾ[4]॥੨੬॥ ਰਸਾਵਲ ਛੰਦ ॥ਪਿਤਾ ਪੁਤ ਮਾਰਾ। ਕਿ ਭ੍ਰਾਤੰ ਪ੍ਰਹਾਰਾ।ਕਰਾਚੋਲ ਚਾਲੇ।ਨ ਜਾਂਹੀ ਸੰਭਾਲੇ ॥ ੨੭ ॥ ਕਿਸੂ ਨਾਂਹਿ ਪੂਛੇ।ਸੁਧੀ ਤੇ ਸੁ ਛੂਛੇ[5]। ਕਰੈਂ ਓਜ ਧਾਵੈਂ। ਪ੍ਰਹਾਰੈ ਚਲਾਵੈਂ ॥ ੨੮ ॥ ਕਟੈਂ ਆਪ ਮਾਂਹੀ। ਦਿਖੇ ਕੋਇ ਨਾਂਹੀ। ਪਛਾਨੈਂ ਨ ਆਨਾ। ਪ੍ਰਹਾਰੈਂ ਕ੍ਰਿਪਾਨਾਂ

[1]ਹੌਲੀ ਹੌਲੀ।(ਅ) ਅਛਿੰਨ=ਲਗਾਤਾਰ। [2]ਨੰਗੀਆਂ ਸਿਰੀਆਂ ਕੱਟ ਸੁੱਟੀਆਂ। [3]ਲਕ। [4]ਇਧਰ ਓਧਰ ਜਾਣਦੇ ਹਨ ਕਿ ਸਿੰਘ ਔਂਦੇ ਹਨ ਪਰ ਕਰਦੇ ਹਨ ਆਪੋ ਵਿਚ ਜੰਗ। [5]ਬੇਖਬਰੇ।

॥੨੬॥ ਤਿਸੀ ਮੋਰਚਾ ਮੈਂ। ਸੈਘਾਰੇ ਤਮਾਮੈ। ਬਹਮੋ ਸ਼ੋਰ ਜਾਈ। ਥਿਰਾ ਲੋਥ ਛਾਈ[1] ॥ ੩੦॥ ਸੁਨਮੋ ਰੌਰ ਸੂਬੇ। ਮਹਾਂ ਚਿੰਤ ਡੂਬੇ। ਕਟਮੋ ਮੋਰਚਾ ਕੋ। ਸੁਨਮੋ ਸ਼ੋਰ ਤਾਂਕੋ ॥ ੩੧ ॥ 'ਬਡੋ ਗ਼ਜ਼ਬ ਹੋਵਾ। ਨਹੀਂ ਮੁਢ ਜੋਵਾ। ਬਨੈ ਕੋ ਉਪਾਵਾ ? ਅੰਧੇਰਾ ਸੁ ਛਾਵਾ ॥ ੩੨ ॥ ਨਹੀਂ ਰਾਤਿ ਜਾਗੇ। ਤਬੈ ਵਾਵ ਲਾਗੇ। ਪਰੇ ਸਿੰਘ ਜਾਈ। ਲਖੇ ਜਾਹੁ ਭਾਈ[2]' ॥ ੩੩ ॥ ਦੋਹਰਾ ॥ ਇਸ ਪ੍ਰਕਾਰ ਕਹਿ ਮੋਰਚਾ ਢਤੋ ਖਾਲਸਾ ਪਾਇ। ਤੁਰਕ ਮੂਢ ਮਤਿ ਹੋਇ ਕਰਿ ਨਾਸ਼ ਭਏ ਦੁਖ ਖਾਇ ॥ ੩੪ ॥ ਚੌਪਈ ॥ ਕੰਚਨ ਕੋ ਮੰਦਰ ਬਡ ਸੁੰਦਰ। ਹੀਰਾ ਮੁਕਤਾ ਲਾਗੇ ਅੰਦਰ। ਨੀਕੇ ਕਾਰੀਗਰਨਿ ਸੁਧਾਰੀ। ਤਰੁ ਕੀ ਪੰਕਤਿ ਬੈਲ ਬਿਕਾਰੀ॥੩੫॥ ਬਹੁਤ ਬਡੂਰਜ ਮਨਿ ਦਮਕਾਈ[3]। ਅਸ ਘਰ ਸਭਿ ਰੁਤ ਮਹਿੰ ਸੁਖਦਾਈ। ਸਤਿਗੁਰ ਤਿਸ ਕੇ ਬੀਚ ਬਿਰਾਜੇ। ਰੁਚਿਰ ਪ੍ਰਯੰਕ ਤਰੇ ਛਬਿ ਛਾਜੇ ॥ ੩੬ ॥ ਰਚੇ ਪੁਰਟ[4] ਕੇ ਪਾਵ ਚਾਰੁ। ਸਬਜ਼ ਮਨੀ ਖਚਿ ਕੀ ਗੁਲਜ਼ਾਰੁ[5]। ਮੂੰਗਾ ਅਧਿਕ ਜਾਂਹਿ ਕੇ ਜਰਨੋ। ਕਿਸੀ ਦੇਸ਼ ਕੋ ਸੁੰਦਰ ਘਰਨੋ ॥ ੩੭ ॥ ਰੁਚਿਰ ਮਖਮਲੀ ਛਾਦਿ ਬਿਛੌਨਾ। ਸੇਜ ਬੰਦ ਸੁੰਦਰ ਦੁਤਿ ਭੌਨਾ। ਗੁੰਢੇ ਜ਼ਰੀਦਾਰ ਲਟਕੰਤੇ। ਤਿਸ ਪਰ ਪ੍ਰਭੂ ਬਿਸ੍ਰਾਮ ਕਰੰਤੇ ॥ ੩੮ ॥ ਰੌਰਾ ਸੁਨਿ ਕਰਿ ਨਿੰਦ੍ਰਾ ਤਜਾਗੀ। ਚੌਂਕੀਦਾਰ ਹੁਕਾਰਸਿ ਆਗੀ। ਤਿਸ ਕੋ ਕਹਮੋ 'ਪਠਹੁ ਨਰ ਕੋਈ।ਕਹਾਂ ਜੰਗ ਮਾਚਮੋ ਲਿਹੁ ਜੋਈ ? ॥ ੩੯ ॥ ਤਹਿੰ ਕੋ ਸਿੰਘ ਲਜਾਉ ਮਮ ਤੀਰ। ਸਰਬ ਬਾਤ ਜੋ ਕਹੈ ਸਧੀਰ[6]। ਸੁਨਿ ਬਾਹਰ ਤੇ ਸਿੰਘ ਪਠਾਯੋ। ਦੌਰਮੋ ਤੁਰਤ ਲੋਹਗੜ ਆਯੋ ॥ ੪੦ ॥ ਸ਼ੇਰ ਸਿੰਘ ਨਾਹਰ ਸਿੰਘ ਮਿਲਮੋ। 'ਗੁਰੂ ਪਠਾਯੋ ਮੈਂ ਇਤ ਮਿਲਨੋਂ[7]।—ਕਿਮ ਰੌਰਾ ਮਾਚਮੋ ਤੁਮ ਓਰੀ—। ਸੁਧਿ ਲੈਬੋ ਹਿਤ ਆਯੋ ਦੌਰੀ ॥੪੧॥ ਅਪਨੇ ਸਿੰਘ ਸੰਗ ਕਰਿ ਦੀਜੈ।ਪਠਹੁ ਤੁਰਤ ਨਹਿੰ ਬਿਲਮ ਲਗੀਜੈ'।ਸੁਨਿ ਗੁਨ ਨਾਮ ਬਤਾਇ ਬ੍ਰਿਤੰਤਾ। '-ਫਤੈ ਲਈ-ਕਹੀਏ ਭਗਵੰਤਾ' ॥ ੪੨ ॥ ਸੋਰਠ ਜਵਾਹਰ ਸਿੰਘ ਪਠਾਯੋ। ਤਤਛਿਨ ਚਲਮੋ ਗੁਰੂ ਢਿਗ ਆਯੋ। ਬੈਠੇ ਪ੍ਰਭੂ ਬੂਝਮੋ ਤਿਸ ਤਾਂਈ। 'ਕਸ ਰੌਰਾ ਮਾਚਮੋ ਸਮੁਦਾਈ ?' ॥੪੩॥ਕਹਮੋ ਜਵਾਹਰ ਸਿੰਘ ਕਰ ਜੋਰਿ।'ਪ੍ਰਭੂ ਜੀ ਭਯੋ ਮੋਰਚੇ ਸ਼ੋਰ?ਸ਼ੇਰ

---

[1]ਧਰਤੀ ਤੇ ਲੋਥਾਂ ਭੁਰ ਗਈਆਂ। [2]ਜਾਕੇ ਦੇਖੋ ਭਾਈ !। (ਅ) ਲਖੇ ਜਾਹਿੰ=ਪ੍ਰਤੀਤ ਹੁੰਦੇ ਹਨ। [3]ਲਸ਼ਕੀਆਂ ਨਾਸੇ ਮਣੀ ਚਮਕਦੀ ਹੈ [ਮਿਸ:, ਵੈਦੂਰਯ]। [4]ਸੋਨੇ ਦੇ [ਸੰਸ:, ਪੁਰਟ]। [5]ਪੰਨੇ ਦੀ ਗੁਲਜ਼ਾਰ ਵਿਚ ਜੜਤ ਕੀਤੀ ਹੋਈ। [6]ਆਕੇ ਮਿਲਿਆ ਹਾਂ।

ਸਿੰਘ ਨਾਹਰ ਸਿੰਘ ਦੋਈ। ਮੰਤ੍ਰ ਕੀਨ ਮੁਰਚਾ ਢਿਗ ਹੋਈ[1] ॥ ੪੪ ॥ ਸਗਰੇ ਸੁਪਤੇ ਤੁਰਕ ਨਿਹਾਰੇ।ਤੁਮਰੀ ਦਿਸ਼ਿ ਤੇ ਡਰ ਉਰ ਧਾਰੇ।ਸ਼ੇਰਸਿੰਘ ਤਬਿ ਕਹਜੋ ਸੁਨਾਈ। ਹਾਥ ਜੋਰਿ ਹਮ ਲੇਂ ਬਖਸ਼ਾਈ ॥ ੪੫ ॥ ਨਿਸ ਅੰਧਯਾਰੀ ਪਿਖਿ ਕਰਿ ਪਰੇ।ਚਰਮ ਧਰੇ[2] ਖਗ ਨੰਗੇ ਕਰੇ। ਕਟੀਆ ਕਰਤਿ ਭਏ ਤੁਰਕਾਨਾ।–ਹਾਇ ਖੁਦਾਇ ਅਲਾਹਿ–ਬਖਾਨਾ ॥੪੬॥ ਆਧੀ ਘਰੀ ਕ੍ਰਿਪਾਨ ਬਜਾਏ। ਕੋ ਹਤਿ ਹੈ ਕੋ ਘਾਇ ਪਲਾਏ। ਤੁਪਕ ਤਮਾਚੇ ਖੜਗ ਨਿਖੰਗਾ। ਕਰਾਚੋਲ ਬਹੁ ਲੂਟ ਨਿਸੰਗਾ[3] ॥ ੪੭ ॥ ਜਬਹਿ ਮਤਾਬੀ ਜਰੇ ਮਸਾਲਾ। ਜਿਤ ਕਿਤ ਭਯੋ ਪ੍ਰਕਾਸ਼ ਬਿਸਾਲਾ। ਆਇ ਆਪਨੇ ਦਰਗ ਸਮਾਏ। ਕਿਸ ਕੋ ਲਗੀ ਨ ਤਾਤੀ ਬਾਏ ॥ ੪੮ ॥ ਤੁਰਤ ਫਤੇ ਕੋ ਦੁੰਦਭਿ ਬਾਜਾ।ਬਹੁ ਤੁਰਕਨਿ ਕੋ ਲੂਟਿ ਸਮਾਜਾ। ਆਪ ਸਹਾਇਕ ਹੈ ਕਰਿਵਾਯੋ। ਮਾਰਿ ਖਾਲਸਾ ਉਰ ਹਰਖਾਯੋ[4] ॥ ੪੯ ॥ ਇਤਨੇ ਮਹਿੰ ਹੋਈ ਕੁਨਸਾਰਾ। ਸੋਚ ਸ਼ਨਾਨ ਗੁਰੂ ਤਨ ਧਾਰਾ। ਦੋਨਹੁੰ ਜਥੇਦਾਰ ਬੁਲਵਾਏ। ਆਇ ਤਬਹਿ ਪਗ ਸੀਸ ਨਿਵਾਏ ॥ ੫੦ ॥ ਭਏ ਪ੍ਰਸੰਨ ਦੇਖਿ ਗੋਸਾਈਂ। 'ਸਾਧ ਸਾਧ' ਸਭਿਹੂੰਨਿ ਅਲਾਈ। 'ਇਸ ਬਿਧਿ ਹੀ ਮਾਰਨ ਰਿਪੁ ਬਨੈ। ਬਚੈ ਆਪ ਬਲ ਛਲ ਤੇ ਹਨੈ ॥ ੫੧ ॥ ਦੀਜੈ ਤੁਰਕਨ ਸਦਾ ਸਜ਼ਾਇ। ਰਾਜ ਤੇਜ ਇਨ ਦੇਹੁ ਖਪਾਇ। ਸਨੇ ਸਨੇ ਲਯਤਾ ਸਭਿ ਲਹੈਂ। ਨਹੀਂ ਨਗਾਰ-ਬੰਦ ਕੋ ਰਹੈ ॥੫੨॥ ਗਿਰਪਤਿ ਬਨਿ ਹੈਂ ਤਬੈ ਅਧੀਨ।ਰਹੈਂ ਖਾਲਸੇ ਆਗੈ ਦੀਨ'। ਇਮ ਕਹਿ ਕਰਿ ਬਰ ਸਤਿਗੁਰ ਪੂਰੇ। ਸਿਰੋਪਾਇ ਮੰਗਵਾਇਸਿ ਰੂਰੇ ॥ ੫੩ ॥ ਬਖਸ਼ੇ ਜਥੇਦਾਰ ਜੇ ਦੋਇ।ਸ਼ੇਰ ਸਿੰਘ ਨਾਹਰ ਸਿੰਘ ਸੋਇ। ਸਭਿ ਸਿੰਘਨਿ ਕੋ ਹੁਕਮ ਬਖਾਨਾ।ਪੁਰਹੁ ਕਾਮਨਾ ਮਨ ਕੀ ਨਾਨਾ ॥੫੪॥ ਸਭਿ ਪਰ ਖੁਸ਼ੀ ਕਰੀ ਹਰਖਾਇ। ਗਏ ਆਪ ਗਢ ਦੇਖਨਿ ਚਾਇ। ਸਰਬ ਪੁਕਾਰ ਕਰੀ ਤਕਰਾਈ। ਗੁਲਕਾਂ ਅਰੁ ਬਰੂਦ ਸਮੁਦਾਈ ॥ ੫੫ ॥ ਬਹੁਰ ਸਭਾ ਮਹਿੰ ਆਨਿ ਬਿਰਾਜੇ। ਜਿਨ ਦੇਖਤਿ ਅਘ ਜੇ ਹੈਂ ਭਾਜੇ। ਸੁੰਦਰ ਸੂਰਤ ਮੋਹਤਿ ਮਨ ਕੋ। ਸਾਥਤ ਸਿੱਖ ਰਹੈ, ਧੰਨ ਤਿਨ ਕੋ[5] ॥ ੫੬ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਮੋਰਚਾ ਕਤਲ ਕਰਨ' ਪ੍ਰਸੰਗ ਬਰਨਨੰ ਨਾਮ ਖੋਡਸ਼ਮੋ ਅੰਸੂ ॥ ੧੬ ॥ ੧੭. [ਬਾਘਨ ਤੇ ਇੱਜਘੋਖ ਦੇ ਗੋਲੇ ਚਲਾਉਣੇ]।:

ਦੋਹਰਾ ॥ ਸ਼ੇਰ ਸਿੰਘ ਜੋਧਾ ਮਹਾਂ ਨਾਹਰ ਸਿੰਘ ਤੇ ਆਦਿ। ਸਭਿਨਿ ਸਿੰਘ-

[1]ਕਿ ਨੇੜੇ ਹੋ ਗਿਆ ਹੈ (ਫੇਰੀ ਦਾ) ਮੋਰਚਾ। [2]ਢਾਲਾਂ ਧਾਰਕੇ। [3]ਤਲਵਾਰਾਂ ਨਿਸ਼ੰਗ ਹੋਕੇ ਲੁੱਟੀਆਂ। [4]ਤਿਨ੍ਹਾਂ ਨੂੰ ਧੰਨ ਹੈ।

ਮਨੁ ਕਾਮਨਾ ਦਈ ਕਰੈ ਅਹਿਲਾਦ[1] ॥੧॥ ਲਲਿਤਪਦ ਛੰਦ॥ ਦੇਵਨਿ ਕੋ ਭੀ ਦੁਰਲਭ ਦੀਰਘ ਚਾਰ ਪਦਾਰਥ ਦੀਨੇ। ਅੰਤ ਸਮੈਂ ਦੈ ਅਪਨ ਸਮੀਪਾ[2] ਮਹਾਂ ਕ੍ਰਿਤਾਰਥ ਕੀਨੇ॥੨॥ ਥਾਨ ਥਾਨ ਪ੍ਰਤਿ ਮੁਰਚਨਿ ਮਾਂਹੀ ਕਰੇ ਸਿੰਘ ਸਵਧਾਨਾ। 'ਹੋਨਿ ਸਮੀਪ ਨ ਦੀਜੈ ਦੁਰਜਨ ਸ਼ਸਤ੍ਰਨ ਤੇ ਕਰਿ ਹਾਲ' ॥ ੩ ॥ ਬਿਨਾਂ ਤ੍ਰਾਸ ਇਕ ਗੁਰ ਕੀ ਆਸਾ ਸਿੰਘ ਸੁਚੇਤ ਰਹੈਤੇ। ਦੁਸ਼ਟ ਸਮੀਪੀ ਹੋਨਿ ਨ ਪਾਵੈਂ ਲਾਖਹੁ ਗਿਰਦ ਕ੍ਰਮੈਂਤੇ ॥ ੪ ॥ ਉਤ ਸੂਬੇ ਦੋਨਹੁੰ ਮਿਲਿ ਬੈਠੇ ਭੀਮਚੰਦ ਢਿਗ ਆਯੋ। ਗਿਰਪਤਿ ਅਪਰ ਹੰਛੂਰੀ ਆਦਿਕ ਮਿਲੇ ਆਨਿ ਇਕ ਥਾਯੋ ॥ ੫ ॥ ਤੁਰਕ ਮੁਸਾਹਿਬ ਸਮਾਨੇ ਮੁਖਿ ਜੋ ਬੈਠੇ ਸਰਬ ਸਭਾ ਮੈਂ। ਸ਼ੋਕ ਪਰਾਜੈ ਤੇ ਚਿਤ ਉਪਜਯੋ ਤਜਿ ਉਤਸਾਹ ਤਮਾਮੈ ॥੬॥ ਭਾਜਿ ਬਚੇ ਜੋ ਮੁਰਚੇ ਮਹਿੰ ਤੇ ਸੋ ਤਤਕਾਲ ਬੁਲਾਏ। ਕਰਨ ਲਗੇ ਦਰਿਯਾਫਤ ਤਿਨ ਕੀ 'ਕਿਸ ਬਿਧਿ ਦ੍ਰੁਸ਼ਮਨ ਆਏ?॥੭॥ਕਿਮ ਆਲਸ ਬਹੁ ਕਰੇ ਦਬਾਵਨਿ ਗ਼ਾਫਲ ਹੈ ਕਰਿ ਸੋਏ। ਭਈ ਪਰਾਜੈ ਸੁਬਕੀ ਹਮ ਕੋ ਜਹਿੰ ਕਹਿੰ ਸੁਨਿ ਸਭਿ ਕੋਏ[3] ॥੮॥ ਕਹਤਿ ਭਏ ਸਭਿ 'ਸੁਨਿ ਨਵਾਬ ਜੀ! ਰਖੀ ਘਨੀ ਤਕਰਾਈ। ਜਾਨਿ ਫਜਰ ਕੋ ਵਖਤ ਹੋਇ ਅਬਿ ਨਰ ਬਹੁਤੇ ਅਲਸਾਈ ॥੯॥ ਕਰਤਿ ਰੋਜ ਹੀ ਰਹੇ ਇਸੀ ਬਿਧਿ ਫਜਰ ਵਖਤ ਅਲਸਾਏ। ਦਿਨ ਮਹਿ ਲਰਿ ਹੈਂ ਇਹ ਬਿਸਾਸ ਧਰਿ ਜਾਗਤਿ ਕਿਤਿਕ ਰਹਾਏ ॥ ੧੦ ॥ ਇਤ੍ਰਨੇ ਮਹਿੰ ਤਸਕਰ ਕੀ ਸਮਸਰ ਆਨਿ ਪਰੇ ਸਮੁਦਾਈ। ਪਗਿਯਾ ਕੀ ਨਹਿੰ ਸੁੱਧਿ ਸੰਭਾਰੀ ਆਯੁਧ ਕਹਾਂ ਉਠਾਈ ॥ ੧੧॥ ਸੁਪਤ ਕਟੇ, ਕੋ ਉਠਨ ਨ ਪਾਏ, ਕਿਨਹਿੰ ਨ ਬਸਤ੍ਰ ਸੰਭਾਰਾ। ਇਮ ਜ਼ੁਲਮੀਂ ਤਤਕਾਲ ਕਰਤਿ ਹੀ ਸਕਲ ਮੋਰਚਾ ਮਾਰਾ ॥੧੨॥ ਯਾ ਖ਼ੁਦਾਇ ਹਮ ਜਾਨਤਿ ਕਸ਼ਾ ਥੇ ਦਗ਼ਾ ਕਰਹਿੰ ਮੈਂ ਮਾਰੈਂ। ਏਕ ਘਰੀ ਦਰਮਯਾਨ ਪਰੀ ਨਹਿੰ[4], ਇਮ ਏ ਗ਼ਜ਼ਬ ਗੁਜ਼ਾਰੈਂ ॥੧੩॥ ਸੂਤੇ ਜਾਗਤਿ ਨਹੀਂ ਬਰਾਬਰ[5] ਔਚਕ ਖੜਗ ਪ੍ਰਹਾਰੈਂ। ਪੁਨ ਆਪਸ ਮਹਿੰ ਭਿੜੇ ਭੂਲ ਭਟ ਭੂਰ ਭਯਾਨਕ ਮਾਰੈ? ॥੧੪॥ਜ਼ੇਰਦਸਤ ਅਰੁ ਖਾਨ ਵਜੀਦਾ ਸੂਬੇ ਛੁਏ ਲਾਜਾ। ਰਿਦੇ ਕ੍ਰੋਧ ਕਰ ਨੈਨ ਫੇਰਿ ਕਰਿ ਤਾਜ਼ਨੋ ਗਿਰਪਤਿ ਰਾਜਾ ॥ ੧੫ ॥ 'ਆਪ

[1]ਸਾਰੇ ਸਿੰਘਾਂ ਦੀ ਮਨੋ ਕਾਮਨਾ ਦੇਕੇ ਸ਼੍ਰੀ ਗੁਰੂ ਜੀ ਨੇ ਖੁਸ਼ੀ ਕੀਤੀ। [2]ਆਪਣੇ ਸਮੀਪਤਾ ਦੇਕੇ। [3](ਤੁਸਾਡੀ ਹਾਰ ਹੋਈ, ਸਾਡੀ ਇਸ ਵਿਚ (ਸੁਬਕੀ=) ਛੁਟਿਆਈ ਹੋਈ, ਜਿਸ ਨੂੰ ਸਭ ਕੋਈ ਥਾਂ ਥਾਂ ਸੁਣੇਗਾ। [4]ਸੈਣ ਵਿਚ ਇਕ ਘੜੀ (ਦੇਰ) ਨਹੀਂ ਪਈ। [5]ਸੁੱਤੇ ਜਾਗਦਿਆਂ ਦੇ ਬਰੋਬਰ ਨਹੀਂ ਹੋ ਸਕਦੇ।

ਨਿਚਿੰਤ ਹੋਇ ਕਰਿ ਬੈਠੇ ਸ਼ਾਹ ਚਮੂੰ ਮਰਿਵਾਈ। ਕਈ ਹਜ਼ਾਰ ਮਰੀ ਬਹੁ ਨਿਬਰੀ ਅਪਕੀਰਤਿ ਜਗ ਛਾਈ ॥ ੧੬ ॥ ਕਹਯੋ ਸ਼ਾਹੁ ਸਨ ਜਬਿ ਤੁਮ ਪਹੁੰਚੇ-ਸਤਿ ਦੂਰ ਢਿਗ ਨਹਿੰ ਸੈਨਾ-।ਅਬਿ ਇਹਲਰਤਿ ਕੌਨ ਬਿਚਹੈ ਕੈ ਕਯੋਂ ਨ ਕਹਤਿ ਕੁਛ ਬੈਨਾ ?॥੧੭॥ ਹਜ਼ਰਤ ਸੁਨਹਿ ਮੁਹੀਮ ਮਹਾਂ ਇਮ ਲਰਿ ਕਰਿ ਲਸ਼ਕਰ ਗਾਰਾ[1]।ਕ੍ਰੋਧ ਕਰਹਿ ਤਬਿ ਕੌਨ ਸਹਾਰੈ ਬਿਨਸੈ ਰਾਜ ਤੁਮਾਰਾ ॥੧੮॥ ਰਾਤਿ ਮੋਰਚਾ ਕਟਨੋ ਨਿਕਟ ਤੁਮ ਭਏ ਨ ਆਨਿ ਸਹਾਈ। ਨਹੀਂ ਭੇਤ ਅੰਤਰ ਤੇ*ਲੇ ਕਰਿ ਸਧ ਨਹਿੰ ਪ੍ਰਥਮ ਸੁਨਾਈ ॥੧੯॥ ਲਰਿਬੇ ਕੋ ਤੁਮ ਨਹਿੰ ਬਲ ਘਾਲਹੁ ਬੈਠ ਹੋਇ ਕਿਨਾਰੇ। ਹਮ ਅਬਿ ਕੁਚਕਰਹਿੰ ਚਢਿ ਜਾਵਹਿੰ ਪਾਛੇ ਤੁਮ ਕੋ ਮਾਰੇ[2] ॥੨੦॥ਭੀਮ ਚੰਦ ਅਰੁ ਭੂਪ ਚੰਦ ਜੁਗ ਹਾਥ ਬੰਦਿ ਕਰਿ ਬੋਲੇ।"ਕਿਮ ਨਬਾਬ ਜੀ ! ਦੋਸ਼ ਹਮਾਰੋ ਸੁਧ ਕੁਛ ਰਹੀ ਨ ਓਲੇ[3]॥੨੧॥ਹਮ ਨਿਤ ਕਹਤਿ ਰਹਤਿ ਹਿਤ ਅਤਿਜੁਤਿ[4] ਤਸਕਰ ਗਨ ਬਟਪਾਰਾ।ਕਰੇ ਬਟੋਰਨ ਠੌਰ ਠੌਰ ਤੇ ਗੁਰ ਕੋ ਭਟ ਦਲ ਭਾਰਾ ॥੨੨॥ਸਭਿ ਤੇ ਅੱਗੂ ਮੋਰਚਾ ਹੋਯਸਿਰਹੈ ਨ ਬਿਚ ਸਵਧਾਨੇ।ਕਰੀ ਸਿਆਨਪ ਕਿਨਹੂੰ ਨਾਂਹਿਨ ਪੁੰਜ ਪ੍ਰਾਨ ਕਿਧ ਹਾਨੇ ॥ ੨੩॥ ਲਰਿਬੇ ਤੇ ਸਰਬਰ ਨਹਿੰ ਹੋਵਹੁ ਲਾਖਹੁ ਚਮੂੰ ਖਪਾਵੈ।ਰਹਹੁ ਦੂਰ ਥਿਰ ਹੈ ਕਰਿ ਸਗਰੇ ਨਿਕਟ ਹੋਨ ਨਹਿੰ ਪਾਵੈਂ ॥ ੨੪ ॥ ਅੰਨ ਆਦਿ ਰੋਕਨਿ ਕਰਿ ਰਖੀਅਹਿ, ਆਛੀ ਬਾਤ ਇਸੀ ਮਹਿੰ। ਜਾਗ੍ਰਤਿ ਰਹੈਂ ਰਾਤਿ ਕੋ ਸਗਰੇ ਜੋ ਭਟ ਥਾਨ ਤਿਸੀ ਮਹਿੰ ॥੨੫॥ ਹਮ ਅਨੁਸਾਰਿ ਆਪਿ ਕੋ ਸਭਿ ਬਿਧਿ ਕਰਹਿੰ ਕਾਰ ਜਿਮ ਭਾਖਹੁ।ਲਰਨ ਮਰਨਜੀਤਨਿ ਅਰੁ ਹਾਰਨ ਦਿਸ਼ਿ ਖੁਦਾਇ ਅਭਿਲਾਖਹੁ[5]॥੨੬॥ਕਿਤਿਕ ਹਜ਼ਾਰ ਦਰਬ ਗਿਰਪਤਿ ਸਭਿ ਸੂਬਨਿਕੋ ਪੁਨ ਦੀਨਾ।ਜਬਿ ਕੁਛ ਰਿਸਹਿੰ ਇਸੀ ਬਿਧ ਤ੍ਰਾਸਹਿੰ ਕਈ ਬਾਰ ਧਨ ਲੀਨਾ ॥੨੭ ॥ ਚਢਿ ਸਗਰੇ ਪੁਨ ਗਏ ਬਿਲੋਕਨ ਪਰਯੋ ਮੋਰਚਾ ਛੂਛਾ। ਕਾਕ ਕੰਕ ਗਨ ਗੀਧ ਸ੍ਵਾਨ ਪਲ ਖਾਹਿੰ,ਦੇਖਿ ਤਬਿ ਪੂਛਾ ॥੨੮॥"ਜਬਿ ਪਹੁੰਚੇਂ ਤਬਿੰ†ਰੁ ਲਕਾ ਲਾਗੈ ਲੋਥ ਪਰੀ ਸਮੁਦਾਈ"। ਦਫਨਾਵਨ ਕੀ ਬਿਧਿ ਨਹਿੰ ਬਨਤੀ, ਪਰੇ ਰਹੈਂ ਤਿਸ ਠਾਈ"॥੨੯॥ਦੂਰ ਮੋਰਚਾ ਹਟਿ ਕਰਿ ਬਾਂਧਹੁ,ਨਿਤ ਰਹੀਅਹਿ ਸਵਧਾਨਾ।

[1]ਗਾਲ ਦਿੱਤਾ। [2](ਅਸੀਂ) ਓਹਲੇ ਸੀ। [3]ਬਹੁਤੇ ਹਿਤ ਨਾਲ ਅਸੀਂ ਕਹਿੰਦੇ ਰਹਿੰਦੇ ਸਾਂ। [4]ਜਦ (ਲੋਥਾਂ ਚੁੱਕਣ) ਪਹੁੰਚਾਂਗੇ (ਸਿੱਖਾਂ ਵੱਲੋਂ) ਗੋਲੀਆਂ ਲੱਗਣਗੀਆਂ ਤੇ ਲੋਥਾਂ ਬਹੁਤ ਸਾਰੀਆਂ ਹਨ। [5]ਪਏ ਰਹਿਣ ਦਿਓ ਇਸੇ ਥਾਵੇਂ।

*ਪਾ:-ਕਿਸ ਨਰ ਤੇ। †ਪਾ:-ਤਬ ਪਹੁੰਚੇ ਅਬ।

ਗੁਰ ਤੇ ਵਤੈ ਨ ਕਬਹੂੰ ਲੀਨਸਿ ਕਈ ਬਾਰ ਰਨ ਠਾਨਾ[1] ॥ ੩੦ ॥ ਇਮ ਸੁਚੇਤ ਕਰਿ ਸਭਿ ਥਲ ਫਿਰ ਕਰਿ ਜੁਗ ਸੂਬੇ ਅਰੁ ਰਾਜੇ।ਪੁਨ ਪਹੁੰਚੇ ਨਿਜ ਸਿਵਰ ਬਿਖੈ ਖਲ ਨਹਿੰ ਕੁਛ ਦੈਦਭਿ ਬਾਜੇ ॥ ੩੧ ॥ ਪ੍ਰਥਮ ਪਹਿਰ ਜੁਗ ਦਿਨ ਕੋ[2] ਬੀਤੇ ਫਰਸੋ ਦੁਪਹਿਰਾ ਹੇਰਾ। ਸਤਿਗੁਰ ਬਿਜੀਆ ਛਬਿ ਅਨਾਇ ਕਰਿ ਤੂਰਨਿ ਆਨਤਿ ਚੇਰਾ[3]॥੩੨॥ਜਰੇ ਜਵਾਹਰ ਕੰਚਨ ਸੰਪਟ ਲੇ ਅਫੀਮ ਕੋ ਆਏ। ਮਾਵੇ ਕੋ ਪ੍ਰਮਾਣ ਕਰਿ ਤੋਤਿਕ ਸ਼੍ਰੀ ਗੁਰ ਮੁਖ ਮਹਿੰ ਪਾਏ* ॥ ੩੩ ॥ ਸੌਚ ਸ਼ਨਾਨ ਠਾਨਿ ਕਰਿ ਬੈਠੇ ਊਚੇਥਲ ਭਗਵੈਤਾ। ਸਿੰਘ ਸੁਚੇਤਾ ਕਰਿ ਕਰਿ ਪਹੁੰਚੇ ਦਰਸਹਿੰ ਮੁਖ ਦੁਤਿਵੈਤਾ ॥ ੩੪ ॥ ਲਗਸੋ ਦਿਵਾਨ ਖਾਲਸੇ ਸ਼ੋਭਤਿ ਜਿਮ ਜਾਦਵ ਸਮੁਦਾਯਾ। ਰੂਪ ਗੁਬਿੰਦ ਗੁਬਿੰਦ ਸਿੰਘ ਜੀ ਸ਼ਸਤ੍ਰਨਿ ਸਹਿਤ ਸੁਹਾਯਾ ॥੩੫॥ ਕਿਧੌਂ ਕੁਬੇਰ ਥਿਰਸੋ ਥਿਰ ਜੱਛਨ ਜ਼ੇਵਰ ਜੋਤਿ ਸੁਹਾਵੈ। ਦੇਵਨ ਗਨ ਮਹਿ ਕਿਧੌਂ ਇੰਦ੍ਰ ਹੈ ਮੁਦਤਿ ਮਹਾਂ ਦੁਤਿ ਪਾਵੈ ॥੩੬॥ ਕੈ ਮੁਨਿ ਗਨ ਮਹਿ ਰਾਮਚੰਦ੍ਰ ਜੀ ਥਿਰੇ ਸ਼ੁਭਤਿ ਸੁਖਦਾਈ। ਤੁੰਗ ਸਥਲ ਪਰ ਸ਼੍ਰੀ ਪ੍ਰਭੁ ਥਿਰ ਤਬਿ ਚਹੁੰਦਿਸ਼ਿ ਦ੍ਰਿਸ਼ਟਿ ਲਗਾਈ ॥ ੩੭ ॥ਪਰੇ ਜਹਾਂ ਕਹਿੰ ਦੀਰਘ ਡੇਰੇ ਤੰਬੂ ਗਨ ਸ਼ਮਿਯਾਨੇ। ਫੈਲੇ ਥਾਨ ਥਾਨ ਪਰ ਝੂਲਤਿ ਬਹੁਤ ਬਰਨ ਕੇ ਬਾਨੇ[4] ॥ ੩੮ ॥ ਸਿਵਰ ਪਿਖਸੋ ਪੁਨ ਸੁਥਨਿ ਕੇਰਾ ਤੰਬੂ ਲਗਸੋ ਬਨਾਤੀ। ਤਾਨਸੋ ਸ਼ਮਿਯਾਨਾ ਬਹੁ ਦੀਰਘ ਮਖਮਲ ਕੋ ਬਹੁ ਭਾਂਤੀ ॥੩੯॥ ਥਿਰੇ ਲੋਕ ਬਹੁ ਖਰੇ ਹਜ਼ਾਰਹੁੰ ਸ਼ਸਤ੍ਰਨਿ ਜੁਤਿਸਵਧਾਨਾ।ਤਿਹ ਬਿਲੋਕਿ ਮੁਸਕਾਇ ਕਹਸੋ ਪ੍ਰਭੁ "ਇਹ ਸਨਮੁਖ ਡਰ ਹਾਨਾ[5]"॥੪੦॥ਉਦੈ ਸਿੰਘ ਕਰਜੋਰਿ ਉਚਾਰੀ,ਜਬਹਿ ਪਹਾਰੇ ਬਾਨਾ[6]" । ਤਬਿ ਡਰਿ ਕਰਿ ਥਿਰ ਦੂਰ ਰਹਤਿ ਭਾ ਬਹੁ ਦਿਨ ਬਿਤੇ, ਸੁਹਾਨਾ[7]†॥੪੧॥ ਪ੍ਰਥਮ ਰੀਤਿ ਹੀ ਬੈਠਨਲਾਗੇ–ਕਹਾਂ ਤੀਰ ਨਿਤ

[1]ਪਹਿਲੇ ਦੋ ਪਹਿਰ ਦਿਨ ਦੇ। [2]ਦਾਸ ਨੇ । [3]ਰੰਗ ਰੰਗ ਦੇ ਬਣੇ ਦੇਏ। (ਅ) ਬਹੁਤ ਰੰਗਾਂ ਦੇ ਲਿਬਾਸ। [4]ਇਹ (ਫੌਜੀ) ਸਾਹਮਣੇ ਹੀ ਡਰ ਨਾਸ਼ ਕਰਕੇ (ਬੈਠੇ) ਹਨ। [5]ਜਦੋਂ ਤੀਰ ਮਾਰੇ ਸਨ (ਆਪ ਨੇ)। [6]ਤਦੋਂ ਡਰਕੇ ਦੂਰ ਬੈਠਣ ਲਗ ਪਏ ਸਨ (ਇਸ ਗਲ ਨੂੰ) ਬਹੁਤ ਦਿਨ ਬੀਤ ਚੁਕੇ ਹਨ, (ਪਰ ਹੁਣ ਮੁੜ ਇਸ) ਸੁਹਣੇ ਥਾਂ ਉਤੇ"""""। *ਜਗਾ ਜਗਾ ਕਵਿ ਜੀ ਇਸ ਵਰਣਨ ਵਿਚ ਬੜਾ ਰਸ ਲੈਂਦੇ ਜਾਪਦੇ ਹਨ, ਇਸਦਾ ਉਧਾਰ ਪਿੱਛੇ ਦਸ ਆਏ ਹਾਂ। ਇਕ ਗਲ ਇਹ ਭੀ ਹੈ ਕਿ ਕਵਿ ਜੀ ਦੇ ਸਮੇਂ ਸਿੱਖ ਰਾਜ ਘਰਾਣਿਆਂ ਤੇ ਮੋਨਦਾਰ ਦਿਆਂ ਸਰਦਾਰੀ ਘਰਾਂ ਵਿਚ ਅਫੀਮ ਤੇ ਭੰਗ ਇਕ ਸਰਦਾਰੀ ਦਾ ਅੰਗ ਬਣ ਰਹੀਆਂ ਸਨ ਜਿਸਨੇ ਅਣਗਿਣਤ ਸਰਦਾਰੀਆਂ ਸਿਖਾਂ ਦੀਆਂ ਡੋਬੀਆਂ ਹਨ। †ਪਾ:–ਮੁ ਜਾਨਾ।

ਮਾਰੈਂ[੧]–। ਅਪਨੋ ਆਪ ਦਿਖਾਵਨ ਕਰਤੇ ਤੁਰਕ–ਕਹਾਂ ਲਗਿ ਹਾਰੈ[੨]–’ ॥੪੨॥ ਸੁਨਿਕੈ ਸ਼੍ਰੀ ਪ੍ਰਭੁ ਹੁਕਮ ਕਰਜੋ ਤਬਿ ‘ਜੁਗ ਤੋਪਨ ਕੋ ਲਜਾਵੋ। ਇਸ ਥਲ ਊਚੇ ਪਰ ਥਿਰ ਕਰਿਕੈ ਦੋਨਾ ਡਾਰਿ ਚਲਾਵੋ’ ॥ ੪੩ ॥ ਸੁਨਿ ਆਇਸੁ ਕੋ ਸਿੰਘ ਤੁਰਤ ਹੀ ਗਏ ਤੋਪ ਜਹਿਂ ਠਾਢੀ।ਐਂਚਨ ਕਰਿ ਆਨੀ ਝਤਛਿਨ ਮਹਿਂ ਚੌਪ ਰਿਦੇ ਮਹਿਂ*ਬਾਢੀ ॥ ੪੪ ॥ ਇਕ ਕੋ ਬਾਘਨ ਨਾਮ ਧਰਜੋ ਪ੍ਰਭੁ ਇੱਜਘੋਖ ਕਹਿਂ ਦੂਜੀ†। ਕ ਰ ਦਿਵਾਨ ਆਗੇ ਥਿਰ ਦੋਨਹੁ ਚੰਦਨ ਪੁਸ਼ਪਨਿ ਪੂਜੀ ॥ ੪੫ ॥ ਕਬਿੱਤ ॥ ਗੁਰੂ ਕੇ ਪ੍ਰਤਾਪ ਕੀ ਦੁਲਾਰਨ[੩] ਕਰਨ ਵਾਰੀ, ਕਿਧੌਂ ਗੁਰੂ ਮੂਰਤ ਕੀ ਰੱਛਾ ਰੂਪ ਧਾਰੀ ਹੈ[੪]। ਕਿਧੌਂ ਬਿਜੈ ਆਪਨੋ ਸਰੂਪ ਧਾਰਿ ਠਾਂਢੀ ਢਿਗ, ਕਿਧੌਂ ਰੂਪ ਕਾਲਕਾਕੋਦਾਸਨ ਉਧਾਰੀ ਹੈ[੫]। ਸਿੰਘਨਿ ਸਹਾਇ ਹੇਤੁ‡ਦੇਤਿ ਹੈ ਦਿਖਾਈ ਸੋਇ, ਕਿਧੌਂ ਮ੍ਲੇਂਛ ਦੁਰਜਨ ਕੀ ਦਾਰੁਨ ਸੁਧਾਰੀ ਹੈ[੬]।ਹਿੰਦੂ ਕੋ ਧਰਮ ਧਰਾ ਧਾਰਿਬੇ ਕੋ, ਧੀਰ ਧਰਿ ਸ਼੍ਰੀ ਗੁਬਿੰਦ ਸਿੰਘ ਤੋਪ ਉਪਮਾਂ ਬਿਚਾਰੀ ਹੈ[੭]’ ॥ ੪੬ ॥ ਗਾਢੇ ਗਢ ਢਾਹਿਬੇ ਕੋ, ਦੀਹ ਦਲ ਦਾਹਿਬੇ ਕੋ, ਖਾਲਸਾ ਉਮਾਹਿਬੇ ਕੋ ਦੁਰਜਨ ਬਿਹਾਲਕਾ[੮]। ਤੁਰਕਨਿ ਕੋ ਤੇਜ ਤ੍ਰਿਨ ਸੰਚੈ ਸਮ[੯] ਬਧਨੋ ਬਹੁ ਤਾਂਕੇ ਛਾਰ ਕਰਿਬੇ ਕਹੁ ਮਾਨਹੁ ਜੋਤਿ ਜ੍ਵਾਲਕਾ। ਮੇਘਨ ਕੋ ਬੀਚ ਬਸੇ ਗਾਜਿ ਗਾਜਿ ਗਾਜ ਜੋਇ ਦੂਜੋ ਦੇਹ ਧਾਰੇ ਜਨੁ ਆਈ ਖਲੁ ਘਾਲਕਾ[੧੦]। ਵੌਸ ਪ੍ਰਤਿ-ਪਾਲਿਕਾ, ਸੁ ਖਾਲਿਕ ਕੀ ਖਾਲਿਕਾ, ਸਰੂਪ ਮਨੋ ਕਾਲ ਕਾ,ਪ੍ਰਗਟ ਭਈ

[੧](ਵੈਰੀ ਵਿਚਾਰਦ ਹਨ) ਕਿ (ਗੁਰੂ ਜੀ) ਕੇਹੜਾ ਦੋਜ ਰੋਜ ਤੀਰ ਮਾਰਦੇ ਹਨ। [੨]ਤੁਰਕ ਆਪਾ ਦਿਖਾਉਂਦੇ ਹਨ ਕਿ ਕਿੱਦੇਂ ਤਕ (ਸਿੱਖਾਂ ਨੇ) ਹਾਰੇ ਰਹੀਏ ਭਾਵ ਪਿੱਛੇ ਰਹੀਏ। [੩]ਭਾਵ ਖਿਡਾਉਣ ਵਾਲੀ। [੪]ਗੁਰੂ ਮੂਰਤ ਦੀ ਰੱਖਜਾ ਨੇ ਹੀ ਰੂਪ ਧਾਰਿਆ ਹੈ। [੫]ਦਾਸਾਂ ਦੇ ਉਧਾਰਨ ਲਈ। [੬]ਵੈਰੀਆਂ ਦੀ ਭਯਾਨਕ ਮੌਤ ਚੰਗੀ ਤਰ੍ਹਾਂ ਬਣਾਈ ਹੈ। [੭]ਹਿੰਦ ਦੇ ਧਰਮ ਨੂੰ ਧਰਤੀ ਤੇ ਦੇਖਣ ਲਈ ਧੀਰਜ ਧਾਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੋਪ ਦੀ ਇਹ ਉਪਮਾਂ (ਮੈਂ) ਵਿਚਾਰੀ ਹੈ। [੮]ਨਿਹਾਲ ਕਰਨ ਨੂੰ। [੯]ਘਾਹ ਦੇ ਫੋਤ ਵਤ। [੧੦]ਬਿਜਲੀ ਜੋ ਗੱਜ ਗੱਜਕੇ ਬਦਲਾਂ ਵਿਚ ਵੱਸਦੀ ਹੈ (ਮਾਨੋ ਓਹੋ ਹੀ) ਦੂਜੀ ਦੇਹ (ਤੋਪ ਦੀ ਸ਼ਕਲ) ਧਾਰਕੇ ਵੈਰੀਆਂ ਨੂੰ ਨਾਸ਼ ਕਰਨ ਹਿਤ ਆਈ ਹੈ। *ਪਾ:–ਹਤਨ ਹਿਤ।

+ਅਨੰਦਪੁਰ ਲੁਟ ਜਾਣ ਸਮੇਂ ਗੁਰੂ ਜੀ ਦੀਆਂ ਤੋਪਾਂ ਸਿਲਹਖਾਨਾ ਸਭ ਵੈਰੀ ਦਲ ਦੇ ਹੱਥ ਪਿਆ। ਤੋਪਾਂ ਵੀ ਸਰਹਿੰਦ ਆਦਿ ਅੱਪੜੀਆਂ। ਲਾਹੌਰ ਦੇ ਛੋਟੀਆਂ ਤੋਪਾਂ ਅਜੈਬ-ਘੱਰ ਵਿਚ ਪਈਆਂ ਹਨ। ਜੋ ਗੁਰੂ ਜੀ ਦੀਆਂ ਖਜਾਲ ਕਰਦੇ ਹਨ।ਬਾਘਨ ਤੇ ਇੱਜਘੋਖ ਦੇ ਕੱਦ ਬਹੁਤ ਵਡੇਰੇ ਸਨ ਏਹ ਬਾਘਣ ਬਿਜਘੋਖ ਨਹੀਂ ਹਨ, ਕੋਈ ਹੋਰ ਛੋਟੀਆਂ ਤੋਪਾਂ ਹੋਸਨ।

‡ਪਾ:–ਆਇ।

ਕਾਲਕਾ[1]॥ ੪੭॥ਸ੍ਵੈਯਾ॥ ਸ਼੍ਰੀ ਮੁਖ ਤੇ ਤਬਿ ਲੇ ਕਰਿ ਆਇਸੁ ਡਾਰਿ ਬਰੂਦ ਕਸਮੋ ਤਬਿ ਗੋਰਾ।ਤੰਬੂ ਬਨਾਤੀ ਸੋਂ ਸੂਤ ਬੰਧਮੋ ਮੁਖ ਕੀਨ ਬਰੋਬਰ ਸ਼ੱਤ੍ਰੁਨਿ ਓਰਾ[2]।ਤਾਕ ਭਲੇ ਤਬਿ ਤਮਾਰ ਕਰੀ ਤਤਕਾਲ ਪਲੀਤੇ ਪੈ ਲਾਇਸਿੋ ਤੋਰਾ। ਗਾਜ ਗਿਰੀ ਜਨੁ ਦੀਹ ਅਵਾਜ ਤੋ[3] ਘੂਕ ਸਬੇਗ[4] ਰਿਪੂ ਸਿਰ ਫੋਰਾ ॥ ੪੮ ॥ ਬਾਘਨ ਛੋਰਿਕੈ ਤਮਾਰ ਕਰੀ, ਬਿਜਘੋਖ ਕੋ ਸ਼ੂੰਕ ਚਲਮੋ ਤਬਿ ਗੋਰਾ। ਸੂਏ ਕੋ ਝੰਡਾ ਖਰਾ ਅਵਿਲੋਕ ਕੈ ਤਾਕ ਕੈ ਮਾਰਤਿ ਭੋ ਤਿਸ ਓਰਾ। ਫੇਰ ਕਸੀ ਨਹਿੰ ਦੇਰ ਲਗੀ ਉਰ ਕੰਪ ਉਠੇ ਸੁਨਿਕੈ ਰਵਿਘੋਰਾ[5]। ਥੈਲੀ ਕੋ ਪਾਇ ਕੈ ਠੋਕਤਿ ਹੈਂ ਗਜ,ਦੇਤਿ ਪਲੀਤੇ ਮਹਿੰ ਤੁਰੰਨ ਤੋਰਾ[6]॥ ੪੯॥ ਦੋਹਰਾ ॥ ਤੰਬੂ ਕਲਸ ਉਡਾਇਕੈ ਝੰਡਾ ਦਿਯੋ ਗਿਰਾਇ। ਟੂਟ ਪਰਮੋ ਧਰ ਧਰ ਤਬੈ ਸ਼ੋਰ ਉਠਮੋ ਸਮੁਦਾਇ ॥੫੦॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਤੋਪ ਮਾਰਨ' ਪ੍ਰਸੰਗ ਬਰਨਨੰ ਨਾਮ ਸਪਤ ਦਸਮੋ ਅੰਸੂ ॥ ੧੭ ॥

੧੮. [ਘੇਰਾ ਜਾਰੀ। ਭਾਈ ਕਰੋੜਾ ਜੀ]।

ਦੋਹਰਾ॥ ਇਸ ਪ੍ਰਕਾਰ ਗੋਰੇ ਚਲੇ ਲਗੇ ਸੁ ਲਸ਼ਕਰ ਮਾਂਹਿ। ਝੰਡਾ ਟੂਟਿ ਜਗ ਖੰਡ ਭਾ ਤੰਬੂ ਥਿਰੇ ਸੁ ਨਾਂਹਿ॥੧॥ ਸ੍ਵੈਯਾ ॥ ਖਾਨ ਵਜੀਦ, ਲਹੌਰਪਤੀ ਜੁਗ ਦੇਖਿਕੈ ਗੋਰਨਿ ਕੀ ਅਸ ਮਾਰਾ। ਛੋਰਿ ਭਜੇ ਅਪਨੋ ਥਲ ਤਾਂਛਿਨ ਆਯੁਧ ਨਾ ਤਨ ਚੀਰ ਸੰਭਾਰਾ[7]। ਵਾਹਨ ਕੌਨ ਉਡੀਕ ਕਰੈ ਤਬਿ ਹੋਇ ਬਿਹਾਲ ਭਜੇ ਸਿਰਦਾਰਾ। ਬੀਚ ਥਿਰੇ ਦਲ ਆਪਨ ਕੇ ਨਹਿੰ, ਤੁਰਨ ਦੌਰਿਕੈ ਕੀਨ ਕਿਨਾਰਾ ॥ ੨ ॥ ਗੋਰਨ ਕੀ ਅਸ ਮਾਰ ਕਰੀ ਜੁਗ ਤੋਪ ਛੁਟੈਂ ਤਬਿ ਬਾਰੰਬਾਰਾ। ਮਾਰ ਦੀਏ ਤੁਰਕਾਨ ਮਹਾਂ ਭਟ ਕੀਨ ਬਿਚਾਰ ਨ ਹੈ ਉਪਚਾਰਾ। ਭਾਜਤਿ ਹੈਂ ਤਜਿ ਕੈ ਪਟ ਆਯੁਧ, ਤ੍ਰਾਸ ਭਯੋ ਤੁਰਕਾਨ ਮੈਂ ਭਾਰਾ। ਫੂਟਿ ਗਏ ਸਿਰ, ਟੂਟਿ ਗਏ ਪਗ, ਛੂਟਿ ਗਏ ਹੱਥਯਾਰ ਨ ਧਾਰਾ[8] ॥ ੩ ॥–[9]ਦੀਰਘ ਦੂਰ ਇਤੀ ਲਗਿ ਆਵਹਿ ਤੋਪ ਦਰਾਜ ਕਹਾਂ ਅਸ ਭਾਰੀ ? ਬ੍ਰਿੰਦ ਬਿਤੇ ਦਿਨ ਕੀਨੇ ਨਿਵੇਸ ਕੋ ਕੋਇ ਨ ਪਹੁੰਚਿ ਸਕਯੋ ਨਹਿੰ ਮਾਰੀ।ਆਜ ਕਹਾਂ ਇਹ ਕੌਤਕ ਭਾ ਜਿਮ ਪੂਰਬ ਤੀਰ ਅਏ ਇਕਬਾਰੀ। ਹਿੰਦੁਨਿ ਕੋ ਇਹ ਪੀਰ ਕਹਾਵਤਿ ਹੈ ਕਰਾਮਾਤ

[1]ਕਰਤਾਰ ਦੀ ਰਚੀ ਹੋਈ ਹੈ (ਇਹ ਤੋਪ) ਮਾਨੋਂ ਕਾਲ (ਮੌਤ) ਦਾ ਸਰੂਪ ਹੈ ਯਾ ਕਾਲਕਾ (ਦੇਵੀ) ਪ੍ਰਗਟ ਹੋਈ ਹੈ। [ਅ:, ਖਾਲਿਕ=ਰਚਨ ਹਾਰ। ਖਾਲਿਕਾ=ਰਚੀ ਹੋਈ]। [2]ਤੁਰਕਾਂ ਦਾ ਬਨਾਤੀ ਤੰਬੂ ਡੋਰਾਂ ਨਾਲ ਬੰਨ੍ਹਿਆ ਸੀ, ਤਿਨ੍ਹਾਂ ਸ਼ਤ੍ਰੂਆਂ ਵੱਲ ਬਰੋਬਰ ਕਰਕੇ ਤੋਪ ਦਾ ਮੂੰਹ ਕੀਤਾ। [3]ਵੱਡੀ ਆਵਾਜ਼ ਨਾਲ। [4]ਛੇਤੀ। [5]ਭੁਜਾਨਕਸ਼ੋਬਦ। [6]ਤੋੜਾ। [7]ਨਾ ਸ਼ਸਤ੍ਰ ਤੇ ਨਾ ਸਰੀਰ ਦੇ ਬਸਤ੍ਰ ਹੀਸੰਭਾਰੇ। [8]ਧਾਰੇ ਹੋਏ ਹੱਥਯਾਰ ਵੀ ਛੁੱਟ ਗਏ। [9]ਸੋਚਦੇ ਹਨ:–

ਕਿ ਆਇ ਅਗਾਦੀ[1] ॥ ੪ ॥ ਅੰਗ ਤੁਰੈਗਨਿ ਕੁੰਗ ਕਾਏ, ਬਹੁ ਬੀਰ ਗਿਰੇ ਲਗਿ ਕੈ ਤੁਨ ਗੋਰੇ। ਓਟ ਮਹਿੰ ਜਾਇ ਖਰੇ ਥਿਰ ਹੋਵਤਿ, ਹੇਰਤਿ ਬ੍ਰਿੰਦ ਨਿਵੇਸ ਕੀ ਓਰੇ[2]। ਸੰਝ ਭਈ ਲਗਿ ਛੂਟਤਿ ਦੋਨਹੁੰ ਬਾਘਨ ਸੋ ਬਿਜ-ਘੋਖਨ ਘੋਰੇ।ਏਕ ਤੇ ਜਾਤਿ ਕਰੈਂ ਉਤਪਾਤ ਲਰੈਂ ਕਟ ਗਾਤ ਨ ਜੀਵਤਿ ਛੋਰੈਂ॥੫॥ਸੋਦਰ ਕੋ ਸੁਨਿ ਸ੍ਰੀ ਗੁਰ ਪੂਰਨ ਹੋਤਿ ਅੰਧੇਰ ਉਠੇ ਘਰ ਆਏ। ਤੋਪਨ ਆਨ ਸਥਾਨ ਕਰੀ ਥਿਰ ਵਾਹ੍ਰਿਗੁਰੂ ਕੀ ਫਤੇ ਗਾਰਜਾਏ। ਦੇਗ਼ ਦਈ ਬਰਤਾਇ ਤਬੈ ਕਰਿ ਖਾਨ ਰੁ ਪਾਨ ਥਿਰੇ ਨਿਜ ਥਾਏ।ਹ੍ਵੈ ਸਵਧਾਨ ਰਹੈਂ ਤੁਰਕਾਨ ਤੇ, ਮਾਰਹਿੰ ਸਦਾ ਨਹਿੰ ਮਾਰ ਕੁ ਖਾਏਂ ॥ ੬ ॥ ਖਾਨ ਵਜੀਦ ਲਹੌਰ ਪਤੀ ਤਬਿ ਤੁਰਨ ਲੀਨ ਉਠਾਇਕੈ ਡੇਰਾ। ਆਨ ਸਥਾਨ ਜਹਾਂ ਦਿਢ ਓਟ ਹੈ ਬਾਸਿਬੇ ਹੇਤ ਸੁਚੇਤ ਹ੍ਵੈ ਹੇਰਾ। ਤੰਬੂ ਉਖਾਰ ਲਏ ਸਗਰੇ ਉਤ ਕੀਨੇ ਲਗਾਵਨਿ ਜਾਨਿਅਛੈਨਾਰਾੜਿਕੋ ਜਾਗਤਿਹ੍ਵੈਸਵਧਾਨ ਸਿਪਾਹਨ ਕੋ ਬਹੁ ਬਾਰ ਹੀ ਟੇਰਾ ॥ ੭ ॥ ਤ੍ਰਾਸ ਧਰੇ ਨਿਸ ਬਾਸੁਰ ਮਹਿੰ ਕਰਿ ਦੂਰ ਹੀ ਦੂਰ ਨਿਵੇਸ ਪਰੇ ਹੈਂ। ਜੋ ਕਿਸ ਦੇਸ਼ ਤੇ ਸਿੰਘ ਇਕੱਤ੍ਰ ਹ੍ਵੈ ਆਨਿ ਅਨੰਦਪੁਰੇ ਸੁ ਬਰੇ ਹੈਂ। ਘਾਤ ਅਨੇਕਨਿ ਤੇ ਪ੍ਰਵਿਸ਼ੈਂ ਸ਼ਰਧਾ ਗੁਰ ਭਾਉ ਬਿਸਾਲ ਧਰੇ ਹੈਂ। ਹੋਤਿ ਜਬੈ ਸੁਧ ਤੌ ਪਛੁਤਾਵਹਿੰ ਧੌ ਤੁਰਕਾਨਿ ਕੀ ਹਾਨ ਕਰੇ ਹੈਂ[3] ॥ ੮ ॥ ਦੋਹਰਾ ॥ ਲਰੀ ਮੋਰਚੇ ਅਨੰਦਪੁਰਿ ਦੂਰ ਦੂਰ ਕਰਿ ਘੇਰ। ਲਾਖਹੁੰ ਫੌਜਾਂ ਚਹੁੰਦਿਸ਼ਨਿ ਉਤਰੇ ਡੇਰ ਬਡੇਰ[4] ॥ ੯ ॥ ਚੌਪਈ ॥ ਦ੍ਵੈ ਤ੍ਰੈ ਮਾਸ ਬੀਤ ਇਮ ਗਏ। ਦੂਰ ਦੂਰ ਹਟਿ ਡੇਰੇ ਕਏ। [5]ਗੁਰ ਕੇ ਸੈਗ ਲਰਨ ਨਹਿ ਜਾਈ। ਮੁਕਤ ਹਜ਼ਾਰਹੁੰ ਦੇਤਿ ਖਪਾਈ ॥ ੧੦ ॥ ਉਤਰੇ ਰਹੋ ਘੇਰਿ ਪੁਰਿ ਸਾਰੋ। ਜਬਿ ਨਹਿੰ ਪ੍ਰਾਪਤਿ ਹੋਇ ਅਹਾਰੋ। ਮਿਲਹਿ ਆਪ ਕੈ ਨਿਕਸਿ ਸਿਧਾਵੈ। ਬਿਨਾ ਅੰਨ ਕਿਮ ਕਾਲ ਬਿਤਾਵੈ[6] ॥੧੧॥ ਤ੍ਰਾਸ ਧਾਰਿ ਜੋ ਮੁਰਚੇ ਨੇਰੇ। ਸੋ ਭੀ ਕਰੇ ਦੂਰ ਚਲ ਡੇਰੇ। ਏਕ ਉਪਾਵ ਨਿੱਧ ਸਭਿ ਕਰੈਂ।–ਅੰਨ ਆਦਿ ਅੰਤਰ ਨਹਿੰ ਧਰੈ ॥੧੨ ॥ ਜਮਾ ਨਹੀਂ ਗੁਰ ਕੇ ਘਰ ਮਾਂਹੀ। ਆਇ ਉਪਾਇਨ ਖਰਚ ਸੁ ਖਾਹੀਂ। ਅੰਨ ਹਜ਼ਾਰਹੁੰ ਮਣ ਨਿਤ

---

[1](ਇਹ) ਕਰਾਮਾਤ ਹੀ ਹੈ ਜੋ ਅੱਗੇ ਆਏ ਹਨ (ਗੋਲੇ)। [2](ਆਪਣੇ) ਸਾਰੇ ਡੇਰਿਆਂ ਵਲ ਤੱਕ ਰਹੇ ਹਨ। [3]ਜਦੋਂ ਤੁਰਕਾਂ ਨੂੰ ਪਤਾ ਲਗਦਾ ਹੈ ਕਿ(ਸਿੰਘ ਹੋਰ ਆਕੇ ਅੰਦਰ ਚਲੇ ਗਏ ਹਨ) ਤਦ ਪਛਤਾਉਂਦੇ ਹਨ,ਕਿ ਇਸ ਪ੍ਰਕਾਰ ਤੁਰਕਾਂ ਦੀ ਦਿਨੋਂ ਦਿਨ ਹਾਨ ਕਰਨਗੇ (ਗੁਰੂ ਜੀ, ਕਿਉਂਕਿ ਅੰਦਰ ਕੁਮਕ ਜੁ ਪਹੁੰਚ ਰਹੀ ਹੈ)। [4]ਬੜੇ ਡੇਰੇ। [5]ਤੁਰਕ ਸਰਦਾਰ ਐਉਂ ਕਹਿੰਦੇ ਹਨ:–

ਚਹੀਏ। ਜਿਸ ਕੋ ਖਾਇ ਪ੍ਰਾਣ ਨਿਰਬਹੀਏ–॥ ੧੩ ॥ ਸਾਧ ਕਨ੍ਹੱਯਾ ਇਕ ਗੁਰ ਪਾਸ। ਸਭਿ ਮਹਿੰ ਆਤਮ ਲਖਨੋ ਪ੍ਰਕਾਸ਼ਰਾਗ ਨ ਦ੍ਵੈਖ ਹਰਖ ਨਹਿ ਸ਼ੋਕ। ਸ਼ੱਤ੍ਰੂ ਮਿੱਤ੍ਰ ਨਹਿ ਭਾਸੈ ਲੋਕ ॥ ੧੪ ॥ ਮਸ਼ਕ ਨੀਰ ਕੀ ਭਰਿ ਢਿਗ ਰਾਖੈ। ਕਰੋਹਿ ਪਿਲਾਵਨਿ ਜੋ ਅਭਿਲਾਖੈ। ਸਿੰਘ ਮੋਰਚੇ ਮਹਿੰ ਥਿਰ ਜੋਈ। ਜਲ ਤੇ ਤ੍ਰਿਪਤ ਕਰਹਿ ਫਿਰਿ ਤੋਈ[1] ॥੧੫॥ ਨਿਕਟ ਮੋਰਚੇ ਤੁਰਕਨਿ ਕੇਰੇ। ਨੀਰ ਨ ਪ੍ਰਾਪਤਿ ਪਯਾਸ ਬਡੇਰੇ। ਸਭਿ ਦਿਨ ਮੁਰਚੇ ਬਿਖੈ ਬਿਤਾਵੈਂ। ਤਿਮਰ ਭਏ ਤੇ ਉਠਿ ਕਰਿ ਜਾਵੈਂ ॥੧੬॥ ਪ੍ਰਾਤ ਹੋਨਿ ਤੇ ਪ੍ਰਥਮ ਅੰਧੇਰੇ।ਥਿਰਹਿ ਜਾਇ ਜੋ ਭਟ ਤਿਸ ਬੇਰੇ। ਦਿਨ ਮਹਿੰ ਭੂਖ ਪਿਪਾਸਾ ਸਹੈਂ। ਨਿਕਸਨਿ ਤਿਮਰ ਭਏ ਤੇ ਲਹੈਂ ॥ ੧੭ ॥ ਤਿਨ ਪਰ ਭੀ ਕਰਿ ਕ੍ਰਿਪਾ ਕਨ੍ਹੱਯਾ।ਛਰਿ ਭਰਿ ਮਸ਼ਕ ਨੀਰ ਬਹੁ ਦੱਯਾ।ਜਿਤੇ ਮੋਰਚੇ ਮਹਿੰ ਭਟਰਹੈਂ। ਦ੍ਰੁਹਨ ਦਿਸ਼ਨਿ ਕੇ ਦੂਰਿ ਦੂਰਿ ਬਹੈਂ॥੧੮॥ ਜਲ ਦੁਰਲਭ ਦੋਨਹੁ ਦਿਸ਼ਿ ਹੋਇ।ਯਾਂਤੇ ਦੇਤਿ ਸਾਧ ਮਤਿ ਸੋਇ[2]। ਜਿਮ ਸਿੰਘਨਿ ਕੋ ਜਾਇ ਪਿਲਾਵੈ। ਤਿਮ ਤੁਰਕਨਿ ਕੋ ਨਿਤ ਤ੍ਰਿਪਤਾਵੈ॥੧੯॥ ਤਿਸ ਕੋ ਦੇਖਿ ਖਾਲਸਾ ਰਿਸੈ। 'ਜਲ ਕਯੋਂ ਦੇਤਿ ਰਿਪੁਨਿ ਗਨ ਬਿਸੈ ?'। ਕਈ ਬਾਰ ਤਿਸ ਦੇਤਿ ਹਟਾਇ। ਸੋ ਨਹਿ ਮਿਟੈ ਦੇਤਿ ਜਲ ਜਾਇ ॥੨੦ ॥ ਇਕ ਦਿਨ ਦਇਆ ਸ੍ਰਿੰਧੁ ਕੇ ਪਾਸਿ। ਹਿਤ ਪੁਕਾਰ ਕੀਨੀ ਅਰਦਾਸ। 'ਹਮ ਬਹੁ ਭੰਗ ਕਰੈਂ ਰਿਪੁ ਬ੍ਰਿੰਦ। ਦਬਕ ਮੋਰਚੇ ਰਹੈਂ ਬਿਲੰਦ ॥ ੨੧ ॥ ਖਾਨ ਪਾਨ ਨਹਿ ਪਹੁੰਚਨਿ ਦੇਤਿ। ਸਗਰੇ ਦਿਨ ਦੁਖ ਦੈਬੇ ਹੇਤ। ਤਬਿ ਜਲ ਲੈ ਕਰਿ ਸਾਧ ਕਨ੍ਹੱਯਾ। ਦੇਤਿ ਤਿਨੈ ਬਹੁ ਕਰਿ ਤ੍ਰਿਪਤੱਯਾ ॥ ੨੨॥ ਰਹੈ ਹਟਾਇ ਨਹੀਂ ਇਮ ਮਾਨੈ। ਯਾਂਤੇ ਇਸ ਮਹਿੰ ਦੋਸ਼ ਪਛਾਨੈਂ।ਗਿਰਪਤਿ ਗਨ ਸੋਂ ਮਿਲਨੋ ਲਖੀਜੈ। ਕੁਛ ਲਾਲਚ ਕਰਿ ਦੇਤਿ ਜਨੀਜੈ[3] ॥ ੨੩॥ ਨਤੁ ਹਮ ਰਿਪੁ ਕੋ ਕਰਿ ਕਰਿ ਭੰਗ।ਮਾਰੇ ਹੁਤੇ ਸਰੀਰਨਿ ਭੰਗ'। ਇਮ ਪੁਕਾਰ ਸੁਨਿ ਸਿੰਘਨਿ ਕੇਰੀ। ਸਾਧ ਹਕਾਰਨੋ ਢਿਗ ਤਿਸ ਬੇਰੀ ॥ ੨੪ ॥ ਨਿਕਟ ਬਿਠਾਇ ਸਹਿਤ ਸਨਮਾਨਾ। ਸ੍ਰੀ ਮੁਖ ਤੇ ਤਬਿ ਬਾਕ ਬਖਾਨਾ। 'ਕਹਹੁ ਸਾਧ ਕਯੋਂ ਸਹਹੁ ਬਿਖਾਦਾ ? ਬੈਠੇ ਕਯੋਂ ਨ ਰਹਹੁ ਅਹਿਲਾਦਾ ॥ ੨੫ ॥ ਬੀਚ ਜੰਗ ਕੇ ਇਤ ਉਤ ਫਿਰੋ। ਜਲ ਕੋ ਅਚਵਾਵਨ ਹਿਤ ਥਰੋ। ਸਿੰਘਨਿ ਤੁਮ ਪਰ

---

[1]ਫਿਰਕੇ ਤਿਨ੍ਹਾਂ ਨੂੰ। [2]ਸਾਧੂ ਦੁੱਧੀ ਵਾਲਾ। [3]ਕੁਛ ਲਾਲਚ ਕਰਕੇ(ਪਾਣੀ)ਦਿੰਦਾ ਪ੍ਰਤੀਤ ਹੁੰਦਾ ਹੈ।

ਕਰੀ ਪੁਕਾਰ।ਰਿਪੁ ਗਨ ਕੋ ਦੁਖ ਮਹਿ ਦੇਂ ਬਾਰਾ[1] ॥੨੬॥ ਜੋ ਨਹਿ ਮਿਟੈਂ ਪਿਲਾਵਨ ਚਾਹੈਂ।ਸਿੰਘਨ ਕੋ ਦਿਹੁ ਨਿਜ ਪਖ ਮਾਂਹੈ[2]। ਹਮਰੋ ਬੈਰ ਗਿਰੀਸ਼ਨਿ ਸੰਗ। ਨਾਹਕ ਲਰਤੇ ਹੋਤ ਨ ਜੰਗ[3] ॥ ੨੭ ॥ ਗ੍ਰਾਮ ਨਗਰ ਤਿਨ ਕੋ ਨਹਿ ਰੋਕਨੋ । ਜਰਤਿ ਮੂਢ ਮਤਿ ਹਮਹਿ ਬਿਲੋਕਨੋ[4]।ਜਾਇ ਤੁਰਕ ਕੀ ਸ਼ਰਨੀ ਪਰੇ । ਹਮਰੋ ਦੋਸ਼ ਸੁਨਾਵਨ ਕਰੇ ॥ ੨੮ ॥ ਨਿਜ ਸਹਾਇ ਲਸ਼ਕੱਰ ਲੈ ਆਏ।ਕਈ ਲਾਖ ਦੇਖਹੁ ਭਟ ਛਾਏ । ਅਨਿਕ ਜਤਨ ਕੈ ਕਟਕ ਬਟੋਰਾ । ਪੁਰਿ ਕੋ ਘੇਰ ਲੀਨਿ ਚਹੁੰ ਓਰਾ । ੨੯ ॥ ਹਮਹਿ ਅਲੰਬ ਅਕਾਲ ਪੁਰਖ ਕੋ।ਸਭਿ ਜਗ ਕਰਤਾ ਜੋ ਦੁਖ ਸੁਖ ਕੋ।ਸ਼ੱਤ੍ਰੁਨਿ ਆਨ ਮੋਰਚੇ ਲਾਏ। ਤਿਨਕੋ ਸਿੰਘ ਹਨਹਿ ਸਮੁਦਾਏ॥੩੦॥ਨਹਿ ਬੈਰੀ ਗਨ ਕੋ ਜਲ ਦੇਹੁ । ਇਹ ਸਿੱਖਜਾ ਉਰ ਮਹਿ ਧਰਿ ਲੇਹੁ[5] । ਸਾਧ ਕਨ੍ਹੱਯਾ ਸੁਨਿ ਗੁਰ ਬਾਨੀ । ਹਾਥਿ ਜੋਰਿ ਕਰਿ ਤਬਹਿ ਬਖਾਨੀ ॥੩੧॥'ਸ਼੍ਰੀ ਪ੍ਰਭੁ ਜੀ ਤੁਮਰੋ ਉਪਦੇਸ਼ੁ। ਮੈਂ ਉਰ ਧਾਰਨ ਕਰੌਂ ਹਮੇਸ਼ੁ । ਸਦਾ ਚਲੌਂ ਤਿਨਕੇ ਅਨੁਸਾਰੀ । ਨਹੀਂ ਬਿਪਰਜੈ ਕਰਿ ਹੌਂ ਕਾਰੀ॥੩੨॥ਜਹਾਂ ਕਹਾਂ ਇਕਰੂਪ ਤੁਮਾਰਾ।ਨਹਿ ਦੂਸਰ ਮੈਂ ਕਹੂੰ ਨਿਹਾਰਾ।ਜਿਤਿਕ ਚਰਾਚਰ ਜਗਤ ਬਨਾਯੋ । ਚੌਰਾਸੀ ਲਖ ਜੂਨ ਸੁਹਾਯੋ ॥੩੩॥ ਸਭਿ ਮਹਿ ਰਹੋ ਬਿਰਾਜ ਸਮਾਨਾ।ਸ਼ੱਤ੍ਰੁ ਮਿੱਤ੍ਰ ਕੋ ਜਾਇ ਨ ਜਾਨਾ।ਸਭਿ ਥਲ ਤੁਮਰੋ ਰੂਪ ਨਿਹਾਰੌਂ।ਭੇਦ ਭਿੰਨਕੋ ਨਹੀਂ ਬਿਚਾਰੌਂ ॥ ੩੪ ॥ ਮੋਕੋ ਤੋ ਇਮ ਹੀ ਦ੍ਰਿਸ਼ਟਾਵੈ । ਤੁਮ ਬਿਨ ਦੂਸਰ ਨਦਰ ਨ ਆਵੈ। ਇਮ ਰਾਵਰ ਕੋ ਹੈ ਉਪਦੇਸ਼ੁ।ਮੈਂ ਉਰਧਾਰਨੋ ਬਿਨਾ ਕਲੇਸ਼ੁ॥੩੫॥ ਇਤ ਸਿੰਘਨ ਮਹਿ ਆਪ ਬਿਰਾਜੋ।ਉਤ ਤੁਰਕਨ ਮਹਿ ਤੁਮ ਹੀ ਛਾਜੋ।ਨਹੀਂ ਪਹਾਰੀ ਮਹਿ ਕੋ ਦੂਜਾ।ਜਹਿ ਕਹਿ ਕਰਹਿ ਆਪਕੀ ਪੂਜਾ॥੩੬॥ਜਲ ਥਲ ਸਕਲ ਗਗਨ ਅਰ ਅਵਨੀ । ਅਹੈ ਖੇਲ ਰਾਵਰ ਕੀ ਰਵਨੀ[7] । ਇਮ ਸੁਨਿ ਸੰਤ ਕਨ੍ਹੱਯੇ ਪਾਸ । ਪਰਮ ਪ੍ਰਸੰਨ ਭਏ ਗੁਨ ਰਾਸ॥੩੭॥ਸ਼੍ਰੀ ਮੁਖ ਤੇ ਮੁਸਕਾਇ ਬਖਾਨਾ । 'ਸੁਨਹੁ ਖਾਲਸਾ ਮਯਾ ਨਿਧਾਨਾ ! [6]ਸਾਧ ਬ੍ਰਤੀ ਇਨ ਲਖਨੋ ਚਰਿੱਤ੍ਰ । ਇਕ ਬਚਿੱਤ੍ਰ ਮਹਿ ਸ਼ੱਤ੍ਰੁ ਨ ਮਿੱਤ੍ਰ[6]॥੩੮॥ ਇਸ ਕੋ ਕਿਸ ਬਿਧਿ

---

[1]ਤੂੰ ਦਿੰਦਾ ਹੈਂ ਜਲ ।[2]ਆਪਣੇ ਪੱਖੀ ਸਿੰਘਾਂ ਨੂੰ ਪਿਲਾ।[3]ਜੰਗ ਦਾ ਕਾਰਨ ਕੋਈ ਨਹੀਂ, ਅਨਹੱਕਾ ਸਾਡੇ ਨਾਲ ਲੜਦੇ ਹਨ । [4]ਮੂਰਖ ਮਤ ਵਾਲੇ ਸਾਨੂੰ ਵੇਖ ਵੇਖਕੇ ਸੜਦੇ ਹਨ । [5]ਸੁਹਣੀ । [6]ਇਹ ਸਾਧੂ ਬ੍ਰਤੀ ਵਾਲਾ ਹੈ ਇਸਨੇ ਇਹ ਚਰਿੱਤ੍ਰ ਲਖ ਲਿਆ ਹੈ ਕਿ ਨਾਨੱਤ੍ਰ ਅਸਲ ਵਿਚ ਇਕ ਹੈ (ਇਸ) ਵਿੱਚ ਸ਼ੱਤ੍ਰੁ ਮਿੱਤ੍ਰ (ਦਾ ਭੇਦ ਕੋਈ) ਨਹੀਂ । [ਚਰਿੱਤ੍ਰ=ਅਨੇਕ ਰੰਗੀ, ਨਾਨੱਤ੍ਰ, ਅਨੇਕਤਾ] ।

ਕਹਹੁ ਨ ਕੱਦੀ। ਕਰਹਿ ਜਥੋਚਿਤ ਜਿਮ ਉਰ ਹੋਈ। ਨਹਿੰ ਬੈਰੀ ਇਸ ਕੇ ਉਰ ਭਾਸਾ*।ਪ੍ਰਭੁ ਇਕ ਸਭਿ ਮਹਿੰ ਲਖਨੋ ਤਮਾਸਾ॥੨੯॥ਊਚ ਭੂਮਿਕਾ ਮਹਿੰ ਮਨ ਥਿਰਨੋ।ਨਾਨਾ ਤਮਾਗ ਏਕ ਰਸ ਢਰਨੋ। ਧੰਨ ਜਨਮ† ਅਪਨੋ

*ਜਾਂ ਛੁਟਿ ਗਯੋ ਭ੍ਰਮ ਉਰਕਾ ॥ ਤਹਿ ਆਗੇ ਹਿੰਦੂ ਕਯਾ ਤੁਰਕਾ। (ਦਸਮ ਗ੍ਰੰਥ ਜੀ)

†ਭਾਈ ਕਨ੍ਹੱਯਾ ਜੀ ਵਜ਼ੀਰਾਬਾਦ ਦੇ ਪਾਸ ਚਨਾਂ ਦੇ ਕੰਢੇ 'ਸੋਧਰੇ' ਜਨਮ ਧਾਰੀ ਹੋਏ। ਬਚਪਨ ਤੋਂ ਪਰਮਾਰਥ ਦਾ ਸ਼ੌਕ ਸੀ, ਦਾਨ ਦਾ ਮੁਢਾ ਸੀ। ਧਰਮਸਾਲੇ ਜਾਣ ਦਾ ਚਾਉ ਹੁੰਦਾ ਸੀ। ਜਾਤ ਦੇ ਖੱਤ੍ਰੀ, ਕਿੱਤੇ ਵਣੋਂ ਵਪਾਰੀ ਤੇ ਵੈਰਾਗ ਧਨਾਢ ਪਿਤਾ ਦੇ ਪੁੱਤ੍ਰ ਸੇ, ਇਸ ਲਈ ਦਾਨ ਬੀ ਦੇਖਾ ਕਰਦੇ ਸੇ। ਪਹਿਲੀ ਸੰਗਤ ਆਪਨੂੰ ਭਾਈ ਨਨੂਆਂ ਜੀ ਦੀ ਮਿਲੀ। ਭਾਈ ਨਨੂਆਂ ਜੀ ਨਾਵੇਂ ਸ਼੍ਰੀਗੁਰਾਂ ਦੇ ਸਿੱਖ ਸੇ, ਕਵਿ ਤੇ ਨਾਮ ਰਸੀਏ ਸੇ। ਨਨੂਆਂ ਜੀ ਪਰ ਮਿਹਰ ਕਰਕੇ ਨਾਵੇਂ ਗੁਰਾਂ ਨੇ ਨਾਮ ਦਾ ਅੱਭਯਾਸ ਕਰਨ ਵਾਸਤੇ ਅਪਨੇ ਸਿੱਖ ਲਾਦੋਰ 'ਗਦਾ ਨਰਾਇਣੀ' ਜੀ ਪਾਸ ਦੇਰਿਆ ਸੀ। ਗਦਾ ਨਰਾਇਣੀ ਜਨਮ ਦੇ ਮੁਸਲਮਾਨ ਸੇ ਅਤੇ ਰੁਤ ਘਰ ਤੋਂ ਤਾਰੇ ਹੋਏ ਗੁਰਸਿੱਖ ਸੇ। ਜਦੋਂ ਨਨੂਆਂ ਜੀ ਮੁਕੰਮਲ ਹੋ ਗਏ ਤਾਂ ਗਦਾ ਨਰਾਇਣੀ ਜੀ ਨੇ ਕਿਹਾ: ਜਾਓ ਹੁਣ ਵਿਚਰੋ, ਅਸੀਂ ਆਪਣੇ ਸ਼ਾਹ ਗੁਰ ਤੇਗ ਬਹਾਦਰ ਜੀ ਦੇ ਹੁਕਮ ਤੇ ਹੁੰਡੀ ਤਾਰ ਦਿੱਤੀ ਹੈ। ਜਦੋਂ ਨਨੂਆਂ ਜੀ ਪ੍ਰਲੋਕ ਗਏ ਤਾਂ ਭਾਈ ਕਨ੍ਹੱਯਾ ਜੀ ਉਦਾਸ ਦੇ ਵਜ਼ੀਰਾਬਾਦੋਂ ਸੋਧਰੇ ਆਏ। ਫਿਰ ਵੈਰਾਨਾ ਅਵਸਥਾ ਵਿਚ ਘਰੋਂ ਨਿਕਲ ਟੁਰੇ। ਸੰਤ ਈਸ਼ ਨਾਮੇ ਇਕ ਸੰਤ ਦੇ ਸਤਿਸੰਗ ਵਿਚ ਰਹੇ, ਫਿਰ ਉਥੋਂ ਇਸ਼ਾਰਾ ਪਾਕੇ ਡਰੋਲੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਆਕੇ ਟਿਕ ਪਏ ਤੇ ਪੂਰਨ ਪਦ ਨੂੰ ਅੱਪੜੇ। ਗੁਰੂ ਜੀ ਦੀ ਆਗਜਾ ਪਾਕੇ ਫਿਰ ਪ੍ਰਚਾਰ ਵਿਚ ਲਗੇ। ਕਵੇ ਪਿੰਡ, ਜੋ ਅਟਕ ਤੋਂ ੨੦ ਕੁ ਮੀਲ ਉਰੇ ਹੈ, ਡੇਰਾ ਪਾਇਆ। ਇਏ ਧਰਮਸਾਲ ਬਨਾਈ ਪਰ ਉਪਕਾਰ ਤੇ ਨਾਮ ਦਾ ਪ੍ਰਵਾਹ ਚਲਾ ਦਿੱਤਾ। ਹਰ ਵੇਲੇ ਨਾਵੇਂ ਸ਼੍ਰੀਗੁਰਾਂ ਦੇ ਤੇ ਫੇਰ ਦਸਮੇਂ ਸ਼੍ਰੀਗੁਰਾਂ ਦੇ ਦਰਸ਼ਨਾਂ ਨੂੰ ਸੰਗਤ ਲੈਕੇ ਹਾਜ਼ਰ ਹੁੰਦੇ ਰਹੇ। ਜਦੋਂ ਸ਼ਸਤ੍ਰ ਧਾਰਨ ਦਾ ਹੁਕਮ ਹੋਇਆ ਤਾਂ ਆਪ ਨੇ ਬੀ ਤਲਵਾਰ ਬੰਨ੍ਹ ਲਈ। ਪਰ ਸ਼੍ਰੀਗੁਰਾਂ ਨੇ ਹੁਕਮ ਦਿੱਤਾ ਭਾਈ ਕਨ੍ਹੱਯਾ ਤੁਸੀਂ ਤੁਹਾਂ ਤੇ ਛਤੇ ਪਾਓ, ਤੇਗ਼ਾ ਸਾਨੂੰ ਦੇ ਦਿਓ, ਪ੍ਰਚਾਰ ਕਰੋ ਅਰ ਨਾਮ ਦ੍ਰਿੜਾਓ। ਤੁਸੀਂ ਉਸੇ ਵੇਸ਼ ਦੇ ਪ੍ਰੇਮੀ ਹੋ। ਦੂਜੀ ਸਾਖੀ ਉਪਰਲੀ ਜਲ ਵਾਲੀ ਵਰਤੀ। ਫਿਰ ਆਗਜਾ ਪਾਕੇ ਆਪ ਡੇਰੇ ਆਕੇ ਪਰੋਪਕਾਰ ਤੇ ਨਾਮ ਸੇਵਾ ਵਿਚ ਲੱਗੇ ਰਹੇ। ਆਪ ਤੋਂ ਵਰੋਸਾਏ ਭਾਈ ਸੇਵਾਦਾਸ ਜੀ ਗੁਰਮੁਖ ਹੋਏ ਹਨ ਜਿਨ੍ਹਾਂ ਦੇ ਨਾਮ ਤੇ ਆਪਦੀ ਸੰਪ੍ਰਦਾ ਦਾ ਨਾਮ 'ਸੇਵਾ ਪੰਥੀ' ਪਿਆ। ਦੂਜੇ ਇਕ ਮੁਗ਼ਲ ਸੌਦਾਗਰ ਵੀ ਭਾਈ ਕਨ੍ਹੱਯਾ ਜੀ ਨੂੰ ਮਿਲਕੇ ਨਾਮ ਰਸੀਆ ਹੋਇਆ। ਵਪਾਰ ਘਰ ਬਾਰ ਛੱਡਕੇ ਕਵੇ ਹੀ ਰਿਹਾ ਤੇ ਸਾਰੀ ਉਮਰ ਭਜਨ ਵਿਚ ਬਿਤਾਈ, ਇਸਦਾ ਨਾਮ 'ਨਿਹਾਲ ਨੂਰੀ' ਪੈ ਗਿਆ ਸੀ। ਇਸਤਰ੍ਹਾਂ ਅਨੇਕਾਂ ਨੂੰ ਤਾਰਦੇ ਗੁਰਬਾਣੀ ਤੇ ਨਾਮ ਦਾ ਪ੍ਰਚਾਰ ਕਰਦੇ ਆਪ ਸੱਚਖੰਡ ਜਾ ਬਿਰਾਜੇ। ਆਪ ਦੇ ਵਰੋਸਾਏ ਸੰਤ ਸੇਵਾਦਾਸ ਤੋਂ ਸੰਤ 'ਅੱਡਣ' ਜੀ ਬੜੇ ਪ੍ਰਤਾਪੀ ਗੁਰਮੁਖ ਹੋਏ। ਇਨ੍ਹਾਂ ਦੇ ਨਾਮ ਤੇ ਸੰਪ੍ਰਦਾ ਨੂੰ 'ਅੱਡਣ ਸ਼ਾਹੀ' ਬੀ ਕਹਿੰਦੇ ਹਨ।

ਇਨ ਕੀਨਾ। ਜਿਸਕੋ ਬਧਸ਼ੈ, ਹੁਇ ਦੁਖ ਹੀਨਾ ॥੪੦॥ ਇਹ ਭੀ ਅਪਨੋ ਪੰਥ ਪ੍ਰਕਾਸ਼ੈ। ਬਹੁ ਲੋਕਨਿ ਕੀ ਕੁਮਤਿ ਬਿਨਾਸ਼ੈ'। ਸੁਨਿ ਪ੍ਰਭੁ ਤੇ ਸਭਿ ਸਿੰਘ ਅਨੰਦੇ। ਦ੍ਵੈਤ ਹਤੀ ਲਹਿ ਬ੍ਰਹਮ ਅਨੰਦੇ ॥ ੪੧ ॥ ਤਿਸ ਦਿਨ ਤੇ ਨਹਿੰ ਕਿਸ ਕੁਛ ਕਹਨੋ। ਤਿਮ ਹੀ ਜਲ ਕੋ ਪ੍ਰਸਾਵਤਿ ਰਹਨੋ। ਸਰਬ ਮੋਰਚੇ ਮਹਿੰ ਫਿਰਿ ਕਰਿਕੈ। ਜਲ ਕੋ ਦੇਤਿ ਮਸ਼ਕ ਨਿਤਿ ਭਰਿਕੈ ॥੪੨॥ ਇਸਕੋ ਨਹਿੰ ਮਾਰਿਤ ਕੋ ਗੋਰੀ। ਫਿਰਤਿ ਰਹੈ ਲਰਤੇ ਜੁਗ ਓਰੀ। ਸਾਧ ਜਾਨਿ ਕਰਿ ਬੰਦਨ ਕਰੈਂ। ਜਲ ਕੋ ਲੇਤਿ ਤ੍ਰਿਖਾ ਕੋ ਹਰੈਂ ॥੪੩॥ ਇਮ ਘੇਰਾ ਕਰਿ ਅੰਨ ਹਟਾਯੋ[1]—। ਕੇਤਿਕ ਦਿਨ ਲਗਿ ਅੰਤਰ ਖਾਯੋ[2]। ਲਗਨੋ ਨਿਖੁਟਨਿ ਅੰਨ ਮਹਾਨੇ। ਜੇ ਅਵੱਸ ਚਹਿਯਤਿ ਨਿਤ ਖਾਨੇ ॥੪੪॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਭਾਈ ਕਨ੍ਹੱਯਾ ਸਾਧ ਕੋ' ਪ੍ਰਸੰਗ ਬਰਨਨੰ ਨਾਮ ਅਸ਼ਟਦਸਮੋ ਅੰਸੂ। ੧੮ ॥

੧੯. ਫੇਰੀ ਦੀ ਫੌਜ ਦੇ ਬਜ਼ਾਰ ਵਿੱਚੋਂ ਰਸਦ ਲਿਆਂਦੀ]।

ਦੋਹਰਾ ॥ ਅੰਨ ਭਯੋ ਥੋਰਾ ਜਬੈ ਛੁਧਤਿ ਰਹਤਿ ਨਰ ਬ੍ਰਿੰਦ। ਚਿਤਵਹਿੰ ਜਤਨ ਅਨੇਕ ਹੀ ਮਿਲਹਿੰ ਸਿੰਘ ਬਲਵੰਦ ॥੧॥ ਚੌਪਈ ॥ ਕੇਤਿਕ ਸਿੰਘ ਬਿਸਾਲ ਜੁਝਾਰੇ। ਮਿਲਿ ਆਪਸ ਮਹਿੰ ਮਸਲਤ ਧਾਰੇ।ਜਹਾਂ ਬਿਲੋਕੈਂ ਅੰਨ ਮਹਾਂਨਾ। ਬਿਪਨੀ[3] ਆਦਿ ਵਿਖੈ ਸਵਧਾਨਾ ॥੨॥ਆਛੀ ਰੀਤਿ ਜੋਹਿ ਸਭਿ ਲੀਨਾ। ਆਵਨ ਜਾਨਿ ਘਾਤ ਸਭਿ ਚੀਨਾ। ਤੁਰਕ ਸ਼ੱਤ੍ਰੁਗਨ ਹੁਇਂ ਜੁਤਿ ਆਲਸ। ਤਬਿ ਪਹੁੰਚਨਿ ਕੀ ਠਾਨੀ ਲਾਲਸ ॥੩॥ਹੋਇ ਤੁਰੰਗਨਿ ਪਰ ਅਸਵਾਰ। ਸਨਧਬੱਧ ਹੁਇ ਬਲ ਕੋ ਧਾਰਿ।ਗਏ ਅਚਾਨਕ ਬਡੇ ਬਜਾਰੂ*। ਭਏ ਪ੍ਰਵੇਸ਼ਨਿ ਬੀਰ ਜੁਝਾਰੂ ॥੪॥ ਸ਼ੇਰ ਸਿੰਘ ਜਿਨ ਮਹਿੰ ਮੁਖਿ ਜੋਧਾ। ਪਰੇ ਤੁਰਕ ਗਨ ਪਰ ਧਰਿ ਕ੍ਰੋਧਾ[4]। ਅਰਧਨਿ ਕਹਨੋ[5] 'ਉਠਾਵਨ ਕੀਜੈ। ਅੰਨ ਘ੍ਰਿੱਤ ਬਹੁ ਸਿਤਾ ਲਈਜੈ॥੫॥ ਇੱਤ੍ਰਾਦਿਕ ਵਸ੍ਤੁ ਭੱਖਨ ਕੇਰੀ।ਲੀਜਹਿ ਲੂਟ ਧਾਰਿ ਬਿਨ ਦੇਰੀ। ਸਭਿਹਿਨ ਤੇ ਆਗੇ ਹਟਿ ਆਵੋ। ਨਹਿੰ ਸ਼ੱਤ੍ਰੁਨਿ ਮਹਿ ਬਿਲਮ ਲਗਾਵੋ' ॥ ੬ ॥ਇਮ ਕਹਿ ਪਰੇ ਧਾਇ ਕਰਿ ਸੂਰੇ ।ਵਸਤੁੰਨ ਸੋਂ ਬਜ਼ਾਰ ਜਹਿੰ ਪੂਰੇ। ਜਿਸ ਦਿਸ਼ਿ ਚਮੂੰ ਸ਼ਸਤ੍ਰ ਗਨ ਧਾਰੀ। ਤਿਤ ਦਿਸ਼

[1](ਤੁਰਕਾਂ ਨੇ) ਅੰਨ ਰੋਕ ਦਿੱਤਾ। [2]ਅੰਦਰੋਂ ਹੀ ਛਕਦੇ ਰਹੇ (ਸਿੰਘ)। [3]ਦੁਕਾਨਾਂ ਵਿਚ, ਬਾਜ਼ਾਰ ਵਿੱਚ। [4]ਬਹੁਤੇ ਤੁਰਕਾਂ ਤੇ ਕ੍ਰੋਧ ਕਰਕੇ ਜਾ ਪਏ (ਸਿੰਘ)। [5]ਅੱਧਿਆਂ ਨੂੰ ਆਖਿਆ ਕਿ ਤੁਸੀਂ...।

*ਮੁਰਾਦ ਤੁਰਕਾਂ ਦੇ ਅੰਨ ਦਾਣੇ ਦੇ ਫੌਜੀ ਬਜ਼ਾਰ ਤੋਂ ਹੈ ਦੇਖੋ ਅੰਕ ੧੮।

ਸ਼ੇਰ ਸਿੰਘ ਬਲ ਭਾਰੀ ॥ ੭ ॥ ਹਲਾਹੁਲ ਬੋਲਤਿ ਬਿਚ ਬਰੇ। ਬਨਕਨ ਤੇ ਵਸਤੂ ਗਨ ਧਰੇ। ਸਰਬ ਲੂਟ ਕਰਿ ਪੋਟ ਬੰਧਾਈ। ਆਧੇ ਸਿੰਘਨਿ ਲੀਨਿ ਉਠਾਈ॥ ੮ ॥ ਭਈ ਤੁਰਕ ਦਲ ਮਹਿੰ ਸੁਧਿ ਸਾਰੇ। ਤਤਛਿਨ ਦੁੰਦਭਿ ਬਜੇ ਜੁਝਾਰੇ। ਸ਼ਸਤ੍ਰ ਸੰਭਾਰਤਿ ਹੋਵਤਿ ਤਯਾਰ।ਕੋ ਘੋਰਨਿ ਪੈ ਹੈ ਅਸਵਾਰ ॥ ੯ ॥ ਕੇਤਿਕ ਤੁਪਕ ਪਦਾਤੀ ਛੋਰੇ। ਭੇ ਮੁਕਾਬਲੇ ਸਿੰਘਨਿ ਓਰੇ। ਦੋ ਸੈ ਜ੍ਵਾਲਾ ਬਮਨੀ ਤਯਾਰ। ਰਵਾਂ ਦਸਤ ਕਰਿਕੈ ਇਕ ਬਾਰ॥੧੦॥ ਸ਼ੇਰ ਸਿੰਘ ਤਤਕਾਲ ਛੁਰਾਈ। ਗਿਰੇ ਦੜਾ ਦੜ ਜੋ ਅਗੁਵਾਈ। ਉਤ ਸੂਬੇ ਅਰੁ ਗਿਰਪਤਿ ਸਾਰੇ। ਭਟਨ ਤਯਾਰ ਕਹਿ ਬਾਰੰ ਬਾਰੇ ॥ ੧੧ ॥ 'ਘੇਰਹੁ ਦੁਰਗ ਬਿਖੈ ਨਹਿੰ ਬਰੈਂ। ਹਤਹੁ ਸ਼ੱਤ੍ਰੂ ਸਭਿ ਬਾਹਰ ਮਰੈਂ'। ਲੈ ਲੈ ਤੁਪਕ ਚਰਮ[1] ਤਰਵਾਰੈਂ। ਤੂਸ ਸਮੇਤ ਹੋਇ ਪਰਵਾਰੈਂ[2] ॥੧੨॥ ਪ੍ਰਥਮ ਛੁਟੀ ਗਨ ਗੋਰੀ ਤੀਰ। ਪੁਨ ਤਰਵਾਰਨਿ ਹੈ ਕਰ ਬੀਰ[3]। ਤਛਾ ਮੁੱਛ ਕਰਿਤੇ ਚਲਿ ਆਏ। ਕਰੇ ਸੰਘਾਰਨ ਜੋ ਅਗੁਵਾਏ ॥ ੧੩ ॥ ਅਪਨੇ ਘਾਇਲ ਮ੍ਰਿਤਕ ਉਠਾਏ। ਪਹੁੰਚਿ ਲੋਹਗੜ ਕੋ ਨਿਯਰਾਏ । ਤਹਿੰ ਤੇ ਦਗ਼ੀ ਤੋਪ ਬਹੁ ਭਾਰੀ। ਗੋਰੇ ਚਲਨ ਲਗੇ ਤਿਸ ਬਾਰੀ॥੧੪॥ ਹਟਿ ਕਰਿ ਤੁਰਕ ਬਰੇ ਨਿਜ ਲਸ਼ਕਰ। ਸਿੰਘ ਲੋਹਗੜ ਪ੍ਰਵਿਸ਼ੇ ਬਲਧਰਿ। ਲੂਟਿ ਅੰਨ ਲੇ ਪੋਟ ਬਰੇ ਹੈਂ। ਮਨ ਭਾਵਤਿ ਪੁਨ ਅਚਨਕਰੇ ਹੈਂ ॥੧੫॥ਰਹੈ ਬਿਸੂਰਤਿ ਤੁਰਕ ਘਨੇਰੇ।'ਗ਼ਜ਼ਬ ਗੁਜ਼ਾਰਨੋ ਔਚਕ ਹੋਰੇ। ਬ੍ਰਿੰਦ ਸੁਭਟ ਸੰਘਾਰਨ ਕੀਨੇ। ਲੂਟ ਬਜ਼ਾਰ ਵਸਤੁ ਗਨ ਲੀਨੇ॥੧੬॥ਬਹੁਰ, ਸਿੰਘ ਜੀਵਤ ਗਢ ਬਰੇ। ਹਮ ਲਾਖੇਂ ਪਰ ਨਿਜ ਬਲ ਕਰੇਂ'। ਭੀਮ ਚੰਦ ਸੂਬੇ ਢਿਗ ਆਯੋ। ਬੈਠਨੋ ਨਿਕਟ 'ਸਲਾਮ' ਅਲਾਯੋ॥੧੭॥ਕਹਨੋ ਬੰਦਿ ਕਰ'ਗ਼ਜ਼ਬ ਗੁਜ਼ਾਰਾ।ਲਸ਼ਕਰ ਕੋ ਲੂਟ ਲੀਨ ਬਜ਼ਾਰਾ'। ਇਤਨੇ ਮਹਿੰ ਬਨੀਏਂ ਗਨ ਆਏ। ਲੂਟਨ ਕੋ ਬਿਰਤੰਤ ਬਤਾਏ ॥ ੧੮ ॥ ਘਨੋ ਅੰਨ ਕੈ ਘ੍ਰਿਤ ਮਿਸਟਾਨਾ । 'ਇਹ ਲੇ ਗਏ ਬਜਾਇ ਕ੍ਰਿਪਾਨਾ । ਅਪਰ ਵਸਤੁ ਕੋ ਹਾਥ ਨ ਡਾਰਾ।ਸਭਿ ਤੇ ਪੂਰਨ ਹੁਤੋ ਬਜ਼ਾਰਾ' ॥ ੧੯ ॥ ਸੁਨਿਕੈ ਭੀਮਚੰਦ ਤਬਿ ਕਹਨੋ। 'ਅੰਤਰ ਕੋ ਬ੍ਰਿਤੰਤ ਇਮ ਲਹਨੋ। ਅੰਨ ਗਯੋ ਥੁਰ ਛੁਧਾ ਦੁਖਾਏ। ਧਾਂ ਤੇ ਸਿੰਘ ਬਾਜ਼ ਸਮ ਆਏ॥੨੦॥ਅਬਿ ਓਰ ਨਿਕਸੈਗੋ ਪੁਰਿ ਛੋਰਿ। ਨਿਸ ਮਹਿੰ ਕਬਹਿ ਜਾਇ ਕਿਤਿ ਓਰ। ਜਮਾ ਨਹੀਂ ਕੁਛ ਪੁਰਿ ਕੇ ਅੰਤਰ। ਹਮ ਤੋ ਜਾਨਤਿ ਹਾਲ ਨਿਰੰਤਰ ॥ ੨੧ ॥

[1]ਢਾਲਾਂ। [2]ਘੇਰ ਲਿਆ। [3]ਫਿਰ ਤਲਵਾਰਾਂ ਹੱਥ ਵਿਚ ਲੈਕੇ ਸੂਰਮੇ।

ਸਰ ਮੁਹਿੰਮ ਅਬਿ ਜਾਨੀ ਪਰੈ[1]। ਬਿਨਾ ਅੰਨ ਕੋ ਧੀਰ ਨ ਧਰੈ[2]।ਤਬਿ ਸੂਬੇ ਢੂਏ ਵਿਚ ਲਾਜਾ।–ਲੁਟਨੋ ਬਜ਼ਾਰ ਬੁਰੋ ਬਡ ਕਾਜਾ–॥ ੨੨ ॥ ਜਥੇਦਾਰ ਨਿਜ ਸਰਬ ਹਕਾਰੇ। ਤਾੜਨ ਕਰਤੇ ਬਾਕ ਉਚਾਰੇ। 'ਕਹਾਂ ਸਿੰਘ ਤੁਮ ਲਾਖਹੁ ਬੀਰ ? ਡਰਤਿ, ਨ ਲਰਤਿ, ਰਹਹੁ ਮਨ ਭੀਰੁ[3] ! ॥ ੨੩ ॥ ਅਬਿ ਤੇ ਆਗੇ ਰਹੀਅਹੁ ਤਯਾਰ। ਸਭਿਨਿ ਤੁਰੈਗ ਜ਼ੀਨ ਕੋ ਡਾਰਿ। ਜਿਤ ਕਿਤ ਦੇਖਹੁ ਸਿੰਘ ਜਿ ਆਏ। ਰੋਕਹੁ ਤੁਰਤ ਧਾਇ ਅਗੁਵਾਏ ॥ ੨੪ ॥ ਆਲਸ ਕਾਜ ਕਰਨੋ ਪਰਿ ਰਹੈ। ਵਸਤੁ ਲੁਟਾਇ ਮਾਰ ਕੋ ਲਹੈ। ਪ੍ਰਥਮ ਮੋਰਚਾ ਸਕਲ ਕਟਾਵਾ। ਅਪਜਸੁ ਭਯੋ ਸਰਬ ਬਿਦਤਾਵਾ ॥ ੨੫ ॥ ਜਹਿਂ ਕਹਿਂ ਮਾਰਿ ਜਾਤਿ ਹੈਂ ਸਿੰਘ। ਜਿਮ ਗਜ ਗਨ ਪਰ ਧਾਵਤਿ ਸਿੰਘ[4]। ਕਹਾਂ ਭਯੋ ਤੁਮ ਕੋ ਬਲ ਹਾਰਾ ? ਬਿਜੈ ਨ ਪ੍ਰਾਪਤਿ ਭੀ ਕਿਸ ਬਾਰਾ[5] ॥ ੨੬ ॥ ਤਬਿ ਸੂਬੇ ਗਿਰਪਤਿ ਚਢਿ ਸਾਰੇ।ਫਿਰੇ ਚਹੂੰ ਦਿਸ਼ ਕਰਤਿ ਨਿਹਾਰੇ। ਥਾਨ ਥਾਨ ਪਰ ਕਰਿ ਤਕਰਾਈ। ਸੁਭਟ ਮੋਰਚੇ ਦਿਏ ਬਿਠਾਈ ॥੨੭॥ 'ਇਹਾਂ ਸੁਚੇਤ ਬਨੇ ਨਿਤ ਰਹੀਯਹਿ। ਅੱਗੂ ਵਧਨ ਕੋ ਚਿਤ ਨਹਿਂ ਚਹੀਯਹਿ। ਗ਼ਾਫਲ ਹੋਇ ਨ ਧਰਿ ਵਿਸ਼ਵਾਸ਼ਾ। ਦੇਖਤਿ ਰਹੋ ਰਿਪੁਨਿ ਕੀ ਆਸਾ[6]॥੨੮॥ਤਯਾਰ ਤੁਫੈਗ ਹਾਥ ਧਰਿ ਰਾਖਹੁ। ਨਿਕਸਹਿਂ ਸਿੰਘ ਹਤਹੁ ਚਿਤ ਮਾਖਹੁ[7]। ਅਸ ਨਹਿਂ ਹੋਇ ਕਾਟ ਪੁਨ ਜਾਵੈਂ। ਨਾਹਕ ਤੁਮਰੇ ਪ੍ਰਾਨ ਗਵਾਵੈਂ ॥੨੯॥ ਇਮ ਚਹੂੰ ਓਰ ਮੋਰਚੇ ਸਾਰੇ। ਫਿਰ ਕਰਿ ਸੂਬੇ ਨ੍ਰਿਪਨ ਨਿਹਾਰੇ। ਕਰਿ ਸਵਧਾਨ ਸਥਾਪਨ ਕਰੇ।ਭਾਂਤਿਭਾਂਤਿ ਕੀ ਸੀਖਯਾ ਕਰੇ॥੩੦॥ਇਤ ਸਤਿਗੁਰਕੋ ਢਿਗ ਜਬਿ ਗਏ।ਫ਼ੇਰ ਸਿੰਘ ਨਾਹਰ ਸਿੰਘ ਲਏ।ਬੰਧਨ ਕਰਿ ਗੁਰ ਢਿਗ ਬੁਲਾਈ। ਲੂਟਨ ਕੀ ਸਭਿ ਗਾਥ ਸੁਨਾਈ ॥ ੩੧ ॥ 'ਸਿੰਘ ਛੁਧਾਤੁਰ ਭਏ ਬਿਸਾਲਾ। ਪਿਖਿ ਬਜ਼ਾਰ ਹੋਲੋ ਤਬਿ ਘਾਲਾ। ਖੈਬੇ ਹੇਤੁ ਅੰਨ ਬਹੁ ਲਯਾਏ। ਤੁਰਕ ਨਿਕਟ ਪਹੁੰਚੇ ਗਨ ਘਾਏ'॥੩੨॥ਸ਼੍ਰੀ ਪ੍ਰਭੁ ਕਹਯੋ'ਘਾਤ ਲਖਿ ਮਾਰਹੁ।ਬਹੁ-ਤਨ ਮਹਿਂ ਨਹਿਂ ਹੋਰਿ ਪਧਾਰਹੁ। ਖਾਨ ਪਾਨ ਜੋਤਿਕ ਕਰਿ ਪਾਵੋ। ਥਿਰੋ ਸੰਤੋਖ ਧਾਰਿ ਸੋ ਖਾਵੋ'॥੩੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਾਲਟਮ ਰੁਤੌ ਸੰਗ' ਪ੍ਰਸੰਗ ਬਰਨਨੰ ਨਾਮ ਉਨੀਸਮੋ ਅੰਸੂ ॥ ੧੯ ॥

੨੦. [ਜ਼ੋਰ ਦੀ ਸ਼ਰਮ ਕੀਤਿਆਂ ਤਰਕ ਨਹੀਂ ਬਣਦਾ]।

ਵੋਹਗਾ ॥ *ਇਕ ਸਿਖ ਗਹਿ ਲੀਨਸਿ ਤਹਾਂ ਕੈਦ ਕਰਨੋ ਬਲ ਨਾਲ।

[1]ਮੁਹਿੰਮ ਹੁਣ ਢਤੇ ਹੋਈ ਜਾਣੀ ਪੈਂਦੀ ਹੈ। [2]ਮਨ ਦੇ ਕਾਇਰ ਹੋ ਰਹੇ ਹੋ। [3]ਸ਼ੇਰ। [4]ਵੈਰੀਆਂ ਵੱਲ। [5]ਦਿਲ ਦੇ ਗੁੱਸੇ ਨਾਲ ਮਾਰੋ। *ਇਹ ਮੋ ਸਾਖੀ ਦੀ ੩੨ਵੀਂ ਸਾਖੀ ਹੈ।

ਸੁੰਨਤ ਕਰਿ, ਸਿਰ ਕੇਸ਼ ਹਰਿ, ਤੱਦੀ[1] ਕੀਨ ਬਿਸਾਲ ॥੧॥ ਚੌਪਈ॥ ਕਹਿ ਕਰਿ ਕਲਮਾ ਤਬੈ ਪਠਾਯੋ । ਤਊ ਸਿੱਖ ਮਨ ਨਾਂਹਿ ਹਲਾਯੋ।ਬਲ ਤੇ ਕਰੀ ਸ਼ਰ੍ਹਾ ਤਬਿ ਸਾਰੀ । ਖਾਨੇ ਕੋ ਖਵਾਇ ਤਿਸ ਬਾਰੀ ॥ ੨ ॥ ਗ਼ੁਸਲ ਕਰਾਇ ਅਪਨਿ ਬਿਧਿ ਤਾਂਹੂ । 'ਗੁਰ ਗੁਰ' ਜਪੈ ਭਲੇ ਉਰ ਮਾਂਹੂ । ਸਰਬ ਸ਼ਕ੍ਹਾ ਕਰਿ ਦੀਨੋ ਛੋਰ । ਆਇ ਬਿਸੂਰਤਿ ਸੋ ਗੁਰ ਓਰ ॥੩॥ ਹੁਤੋ ਸਮਾਂ ਪਠਤੋ ਰਹਿਰਾਸ । ਗੁਰ ਪਗ ਬੰਦੇ ਹੈ ਕਰਿ ਪਾਸ। ਲਗਸੋ ਦਿਵਾਨ ਮਹਾਨ ਨਿਹਾਰੇ । ਹਾਥ ਜੋਰਿ ਸਿਖ ਖਰੇ ਉਚਾਰੇ ॥੪॥ 'ਮੈਂ ਸਿਖ ਹੌਂ, ਸਾਚੇ ਪਤਿ-ਸ਼ਾਹਿ। ਰਣ ਮਹਿੰ ਲਰਤਿ ਗਿਰਸੋ ਛਿਤ ਮਾਂਹਿ।ਭਈ ਮੂਰਛਾ ਹੋਸ਼ ਨ ਕੋਈ । ਪਹੁੰਚੇ ਤੁਰਕ ਆਨਿ ਸਭਿ ਕੋਈ ॥੫॥ ਛੁਟੀ ਮੂਰਛਾ ਗਹਿ ਲੇ ਗਏ। ਸ਼ਰ੍ਹਾ ਸਰਬ ਕੋ ਕਰਤੇ ਭਏ। ਕਹਾਂ ਕਰੌਂ ਮੈਂ ਅਬੈ ਉਪਾਇ। ਹਿੰਦੂ ਜਨਮ ਸਿਖੀ ਧ੍ਰਮ ਜਾਇ[2] ॥ ੬॥ ਜਿਸ ਬਿਧਿ ਰਹੈ ਰਖਹੁ ਦੁਖ ਪੈਹੌਂ । ਨਤੁ ਮੈਂ ਚਿਖਾ ਬਨਾਇ ਜਲੈ ਹੌਂ'। ਬੂਝਸੋ ਗੁਰੂ 'ਕਰੀ ਕਿਸ ਸ਼ਰ੍ਹਾ ? ਜਬਿ ਸ਼ੱਤ੍ਰੁਨ ਕੇ ਬਸ ਮਹਿੰ ਪਰਾ' ॥੭॥ ਤਬਿ ਸਿਖ ਸਭਿ ਕਰ ਜੋਰਿ ਸੁਨਾਈ । 'ਪੂਰੋਬ ਸੁੰਨਤ ਮੋਰ ਕਰਾਈ । ਕਲਮਾ ਅਰੁ ਨਮਾਜ਼ ਕਰਿਵਾਇ। ਕੇਸ਼ ਬਿਅਦਬੀ, ਖਾਨ ਖਵਾਇ[3]' ॥ ੮ ॥ ਸੁਨਿ ਗੁਰ ਬੂਝਸੋ 'ਕਹੁ ਤੂੰ ਸਾਚੇ । ਸੰਗ ਤੁਰਕਨੀ ਤੇ ਰਹਿ ਬਾਚੇ[4] ?'। ਸਿਖ ਤਬਿ ਕਹਸੋ 'ਬਚਾਵਨ ਕੀਨ । ਪ੍ਰਭੂ ! ਤੁਮ ਹਾਥ ਦੇਇ ਰਖਿ ਲੀਨ' ॥ ੯॥ ਤਬੈ ਕਹਸੋ 'ਕਰਿਵਾਇ ਕਰਾਹਿ । ਦੇਹੁ ਖਾਲਸੇ ਮਹਿੰ ਬਰਤਾਹਿ। ਖਰਾ ਸਿੱਖ ਤੂੰ ਹੈਂ ਸਭਿ ਬੇਰੀ। ਬਾਂਹਿ ਗੁਰੂ ਕੇ[5] ਪਕਰੀ ਤੇਰੀ'॥੧੦॥ ਹੁਤੇ ਸਿੰਘ ਜੋ ਤਬੈ ਹਜ਼ੂਰੈ । ਬੂਝਸੋ ਤਬੈ 'ਕਹਹੁ ਗੁਰ ਪੂਰੈ ! ਮੁਸਲਮਾਨ ਕਿਸ ਬਿਧਿ ਕਰਿ ਹੋਇ?ਕਿਧੌਂ ਨ ਬਨੈ ਬਨਾਵੈ ਸੋਇ[6]'॥੧੧॥ ਤਬਿ ਗੁਰ ਬਚਨ ਕਰਸੋ'ਸੁਨ ਭਾਈ।ਕਰਹਿੰ ਸ਼ਰ੍ਹਾ ਜੋ ਰਿਪੁ ਬੁਰਿਆਈ*। ਰਿੰਦੇ ਭਾਵਨਾ ਜਿਸ ਨਹਿੰ ਹੋਇ ।ਕਰੇ ਜ਼ੋਰ ਤੁਰਕ ਨ ਹੈ ਸੋਇ॥੧੨॥ਜਬਿ ਕਾਮੀ[7] ਹੁਇ ਕਰਤਾ ਸੰਗ। ਤਊ ਮਨ ਮਿਲਤਾ ਹੁਇ ਇਕ ਰੰਗ।ਮੁਸਲ-

[1]ਜ਼ੋਰਾਵਰੀ । [2]ਮੇਰਾ ਹਿੰਦੂ ਜਨਮ ਹੈ ਸਿੱਖੀ ਧਰਮ ਜਾਂਦਾ ਹੈ। [3]ਖਾਣਾ ਖੁਆਇਆ । [4]ਤੋਂ ਬਚ ਰਿਹਾ ਹੋਂ ਕਿ ਨਹੀਂ । [5]ਗੁਰੂ ਕਿਆਂ ਨੇ । [6]ਜੇ ਓਹ ਬਣਾ ਲੈਣ ਤਾਂ ਫੀ ਸਿੱਖ ਮੁਸਲਮਾਨ ਕਿਵੇਂ ਨਾਂ ਬਣੇ ? ਭਾਵ ਉਹਨਾਂ ਦੇ ਮਲੋ ਮਲੀ ਬਣਾ ਲਿਆਂ ਸਿੱਖ ਸਚ ਮੁਚ ਮੁਸਲਮਾਨ ਨਾ ਬਣ ਜਾਵੇ ਇਹਦਾ ਕੀ ਉਪਾ ਹੈ। [7]ਕਾਮ ਦੇ ਅਧੀਨ । *ਅਸਲ ਪਾਠ 'ਬਰਿਆਈ' ਹੈ, ਲਿਖਾਰੀ ਦੀ ਕਲਮ ਉਕਾਈ ਹੈ । ਬਰਿਆਈ ਦਾ ਅਰਥ ਹੈ ਮਲੋ ਮਲੀ । ਯਥਾ ਮੋ ਸਾਖੀ— 'ਸੈਰ ਕੀ ਛਡ੍ਹ ਫੈਰੀ ਕਰਦੇ ਆਏ.....'।

ਮਾਨ ਤਬਿ ਹੀ ਹੁਇ ਜਾਇ। ਮਨ ਹੀ ਕਾਰਨ ਲਖਹੁ ਸਬਾਇ[1] ॥ ੧੩ ॥ ਬਲ ਤੇ ਨਹੀਂ ਭਾਵਨਾ ਫਿਰੈ[2]। ਮਮ ਸਿਖ ਤੁਰਕਣਿ ਸੰਗ ਨ ਕਰੈ। ਏਕ ਬਾਰ ਹੀ ਭੋਗੈ ਕੋਇ। ਮੁਸਲਮਾਨ ਸੋ ਤਤਛਿਨ ਹੋਇ ॥ ੧੪ ॥ ਜੋ ਨਰ ਹਿੰਦੂ ਧਰਮ ਕੋ ਧਰੈ। ਬਚੈ ਤੁਰਕਣੀ ਤੇ ਸੋ ਤਰੈ।ਜੋ ਪਰ ਨਾਰਿ ਭੋਗ ਪਹੁੰਚਾਵੈ। ਕੁਛ ਪ੍ਰਾਸ਼ਚਿਤ ਅਘ ਹਿਤ ਕਰਿਵਾਵੈ ॥੧੫ ॥ ਕੈ ਗੁਰ ਸਿੱਖਨ ਤੇ ਬਖਸ਼ਾਵੈ। ਸੋ ਸਿਖ ਅਘ ਤੇ ਬਖਸ਼ਨੋ ਜਾਵੈ। ਜੋ ਤੁਰਕਨਿ ਸਿਖ ਭੋਗਹਿ ਜਾਇ। ਸੋ ਨਹਿੰ ਬਖਸ਼ਨੋ ਜਾਇ ਕਦਾਇ ॥ ੧੬ ॥ ਪਾਕੋ ਮੁਸਲਮਾਨ ਹੈ ਸੋਇ। [3]ਪ੍ਰਥਮ ਅਜਾਨ ਜਿ ਭੂਲੈ ਕੋਇ। ਮਿਲਿ ਤੁਰਕਨਿ ਸੰਗ ਸਿਖ ਬਨ ਜਾਇ। ਸੋ ਭੀ ਛੂਟ ਜਾਇ ਗੁਰ ਧਯਾਇ[3] ॥ ੧੭ ॥ ਪੁਨ ਸ੍ਰੀਘਨਿ ਬੂਝੇ ਗੁਨ ਖਾਨੀ। [4]ਬ੍ਰਿੰਦ ਤੁਰਕ ਭੋਗੈਂ ਹਿੰਦਵਾਨੀ। ਸਿਖ ਬਦਲਾ ਲੈ ਭਲਾ ਜਨਾਏ[4]। ਕਯੋਂ ਗੁਰ ਸ਼ਾਸਤ੍ਰ ਬਰਜ ਹਟਾਏ?'॥੧੮॥ਸੁਨਿ ਸਤਿਗੁਰ ਬੋਲੇ ਤਿਸ ਬੇਰੇ। [5]ਹਮ ਲੈ ਜਾਨੋ ਪੰਥ ਉਚੇਰੇ। ਨਹੀਂ ਅਧੋਗਤਿ ਬਿਖੈ ਪੁਚਾਵੈਂ। ਧਾਂਤੇ ਕਲਮਲ[5] ਕਰਨ ਹਟਾਵੈਂ॥੧੯॥ਪੰਥ ਭੂਤਨਾ ਕੋ ਹੈ ਜੋਈ[6]। ਲਿਯੋ ਸੰਭਾਲ ਮੁਹੰਮਦ ਸੋਈ।ਨਹਿੰ ਨੀਚਨ ਕੀ ਰੀਤਿ ਅਛੇਰੀ। ਪਿਖਿ ਅਪਮਾਨ ਕਰਹਿੰ ਸਭਿ ਬੇਰੀ ॥੨੦॥ ਗੁਰ ਬਚ, ਸਾਸ਼ਤ੍ਰਨ, ਕਰੀ ਨਿਯੋਗ[7]। ਆਸ਼੍ਰਮਾਨ ਤੇ ਮਾਨਨ ਯੋਗ[7]।*ਇਮ ਕਹਿ ਕਰਿ ਪੁਨ ਸਿੱਖ ਮਿਲਾਯੋ। ਕਰਸੋ ਕੜਾਹ ਸਰਬ ਵਰਤਾਯੋ ॥ ੨੧ ॥ †ਇਸੀ ਰੀਤਿ ਸਿਖ ਕਰਤੇ ਜੰਗ।

[1]ਸਭ (ਧਰਮਾਂ) ਦਾ। [2]ਬਲ ਨਾਲ ਭਾਵਨਾ ਨਹੀਂ ਫਿਰ ਸਕਦੀ(ਆਪਣੇ ਧਰਮ ਤੋਂ)। [3]ਪਹਿਲੀ ਵੇਰ ਜੇ ਕੋਈ ਅਜਾਨ ਪਨੇ ਵਿਚ ਭੁੱਲਕੇ ਤੁਰਕਨੀ ਨਾਲ ਮਿਲੇ, ਉਹ ਭੀ ਸਿੱਖ ਬਣ ਜਾ ਸਕਦਾ ਹੈ, ਗੁਰੂ ਜੀ ਨੂੰ ਧਿਆਇਕੇ ਉਹ ਉਸ (ਪਾਪ ਤੋਂ) ਛੁੱਟ ਜਾਏਗਾ। [4]ਸਿੱਖ (ਤੁਰਕਣੀਆਂ ਭੋਗਕੇ) ਜੇ ਬਦਲਾ ਲੈ ਲੈਣ ਇਸ ਵਿਚ ਤਾਂ ਭਲਾ ਜਾਣੀਦਾ ਹੈ। [5]ਪਾਪ। [6]ਭੂਤਨੇ ਦਾ ਪੰਥ ਹੈ ਜੋ। [7]ਗੁਰਾਂ ਦੇ ਬਚਨਾਂ ਤੇ ਜੋ ਸ਼ਾਸਤ੍ਰਾਂ ਨੇ ਆਗਯਾ ਕੀਤੀ। [8]ਸਾਰੇ ਆਸ਼੍ਰਮਾਂ ਨੂੰ ਮੰਨਣੇ ਯੋਗ ਹੈ। (ਸਾਰੇ) ਆਸ਼੍ਰਮਾਨ ਦਾ ਅਰਥ [illegible] ਪੁਰਖ ਤੇ ਅਵਤਾਰ ਵੀ ਲਾਉਂਦੇ ਹਨ।

*ਸਤਿਗੁਰਾਂ ਦੇ ਜ਼ੁਬਾਨੀ ਏਹੋ ਕਾਰਨ ਦੱਸਿਆ ਗਿਆ ਹੈ। ਪੰਥ ਆਪ ਨੇ 'ਜਾਗਤਿ ਜੋਤ ਜਪੈ ਨਿਸ ਬਾਸਰ' ਵਾਲਾ ਰਚਿਆ ਹੈ, ਜਾਗੋ ਮਨ ਵਾਲਾ ਤੇ ਉੱਚੇ ਆਚਰਨ ਵਾਲਾ। ਇਸ ਨੇ ਬਦਲੇ ਲੈਣ ਵਾਸਤੇ ਤੁਰਕਣੀਆਂ ਨਾਲ ਜੁੱਧ ਨਹੀਂ ਕਰਨੇ। ਇਹ ਤੁਰਕਣੀ ਦਾ ਮੇਲ ਪਤਿਤ ਹੋਣ ਦੀ ਪੱਕੀ ਨਿਸ਼ਾਨੀ ਦੱਸੀ ਹੈ, ਕਾਰਨ ਇਹ ਹੈ ਕਿ ਵਿਸ਼ੇ ਪਿਆਰ ਵਿਚ ਦਿਲ ਮਿਲ ਜਾਂਦਾ ਹੈ, ਦਿਲ ਮਿਲਨਾ ਹੀ ਅਸਲ ਤਬਦੀਲੀ ਹੁੰਦੀ ਹੈ, ਜਬਰਨ ਕੋਈ ਪਤਿਤ ਕਰੇ ਤਾਂ ਉਹ ਪਤਿਤ ਨਹੀਂ ਨਾ ਹੁੰਦਾ, ਦਿਲ ਤੋਂ ਜੋ ਪਤਿਤ ਨਹੀਂ ਹੋਇਆ।

†ਇਹ ਸੋ ਸਾਖੀ ਦੀ ੩੭ਵੀਂ ਸਾਖੀ ਹੈ।

ਹੋਵਨਿ ਲਗੇ ਦੁਖਿਤਿ ਛੁਧਿ ਸੰਗ। ਖਾਸ ਖਜ਼ਾਨੇ ਦਰਬ ਜਿਤੋਕ। ਪਾਵਹਿੰ ਸਤੁਦ੍ਰਵ ਬਿਖੈ ਤਿਤੋਕ ॥ ੨੨ ॥ ਪਸ਼ਮੰਬਰ ਆਦਿਕ ਸਭਿ ਚੀਰ। ਫੁਕ-ਵਾਵੈਂ ਪਾਵਕ ਪ੍ਰਭੁ ਧੀਰ। ਇਸ ਬਿਧਿ ਸਰਬ ਸਮਾਜ ਨਿਬੇਰੈਂ। ਡੁਕੈਂ ਕੈ ਜਲ ਸਲਿਤਾ ਗੇਰੈਂ॥੨੩॥ਲੋਕ ਪੁਕਾਰਨ ਲਾਗੇ ਪੁਰਿ ਮੈਂ।ਸਹਯੋ ਨ ਜਾਇ ਛੁਧਾ ਦੁਖ ਉਰ ਮੈਂ। ਪ੍ਰਜਾ ਨਿਕਸਿ ਕਰਿ ਗਈ ਵਹਿਰ ਕੋ। ਸੁਭਟ ਸਿੰਘ ਨਹਿੰ ਤਜਾਗਸੋ ਗੁਰ ਕੋ॥੨੪॥ ਰਹੈਂ ਛੁਧਾਤੁਰ ਤਊ ਲਰਤਿ ਹੈਂ। ਸ਼ੱਤ੍ਰੁਨਿ ਮਾਰਤਿ ਆਪ ਮਰਤਿ ਹੈਂ। ਕਹੈਂ ਸਕਲ ਮਿਲਿ'ਅਬ ਨਹਿੰ ਭਾਗੈਂ। ਦੈ ਹੈਂ ਸੀਸ ਗੁਰੂ ਕੇ ਆਗੈ' ॥ ੨੫ ॥ ਸਿਦਕ ਬਿਖੈ ਸਾਬਤ ਦ੍ਰਿੜ੍ਹ ਰਹੈਂ। ਸੰਕਟ ਅਨਿਕ ਪੁਕਾਰਨਿ ਸਹੈਂ।ਸ਼੍ਰੀ ਗੁਜਰੀ ਢਿਗ ਕਰਹਿੰ ਬਖਾਨੀ। ਮਾਤ ! ਗੁਰੂ ਗਤਿ ਜਾਇ ਨ ਜਾਨੀ ॥ ੨੬ ॥ ਅੰਨ ਬਿਨਾ ਸਗਰੇ ਮਰਿ ਜੈ ਹੈਂ। ਪਾਊ ਪਾਊ ਕਬਿ ਕਬਿ[1] ਇਕ ਪੈ ਹੈਂ'। ਸੁਤ ਕੀ ਕ੍ਰਿਤ ਸੁਨਿ ਦੇਖਨਿ ਕਰਤੀ। ਪਰਮ ਦੁਖੀ ਚਿਤ ਚਿੰਤਾ ਧਰਤੀ ॥ ੨੭॥ ਕਹਿ ਨਹਿੰ ਸਕੈ ਸ੍ਰਾਪ ਤੇ ਡਰੈ। –ਰਿਸ ਤੇ ਕੁਛ ਮੁਖ ਤੇ ਕਹਿੰ ਪਰੈਂ। ਸੋ ਸਭਿ ਸਾਚ ਹੋਇ ਨਹਿੰ ਟਰੈ–। ਕਹਿਨ ਅਕਹਿਨ ਅਨੁਚਿਤ ਬਿਚਰੈ[2] ॥ ੨੮ ॥ ਤਊ ਨਿਕਟ ਜੋ ਦਾਸ ਘਨੇਰੇ।ਕਰਹਿੰ ਸੁਨਾਵਨ ਕਸ਼ਟ ਬਡੇਰੇ। ਸਿੰਘ ਸੈਂਕਰੇ ਲਰਿ ਕਰਿ ਮਰੈਂ। ਬਚੇ ਨ ਜੀਵਨ ਆਸ਼ਾ ਧਰੈਂ[3] ॥ ੨੯ ॥ ਇਕ ਦਿਨ ਮਨ ਕੋ ਦ੍ਰਿੜ ਕਰਿ ਆਈ। ਸਭਿ ਬਿਧਿ ਕਰਿ ਦੁਖ ਤੇ ਤਪਤਾਈ। ਕਲਜ਼ੀਧਰ ਕੋ ਦੁਇ ਢਿਗ ਖਰੀ। ਚਿਤ ਚਿੰਤਾ ਤੇ ਕਹਿ ਰਿਸ ਭਰੀ ॥ ੩੦ ॥ 'ਜਗ ਮਹਿੰ ਬਨ ਕਰਿ ਗੁਰੂ ਕਹਾਏ।ਸਿਖ ਮਾਰਨ ਹਿਤ ਰਚਨ ਉਪਾਏ। ਨਿਤ ਉਠਿ ਸਿੰਘ ਅੱਗੂ ਹੁਇ ਲਰੈਂ। ਸਿਰ ਪਰ ਵੈਰੀ ਕੜਕਤਿ ਖਰੈ॥੩੧॥ ਸਭਿ ਮਹਿੰ ਭੂਖ ਵਰਤਿ ਬਹੁ ਰਹੀ।ਨਿਸਦਿਨ ਭੋਜਨ ਪ੍ਰਾਪਤਿ ਨਹੀਂ। ਪੂਰਬ ਦਰਬ ਪਾਇ ਦਰਿਆਇ।ਅਬ ਨਿਕਾਸ[4] ਸਭਿ ਦੇਤਿ ਰੁੜਾਇ॥੩੨॥ਕੌ ਗੁਨਾਹ ਸਿੱਖਨਿ ਅਸ ਕਰਸੋ। ਜਿਸ ਤੇ ਇਤੋ ਕਸ਼ਟ ਤਿਨ ਪਰਸੋ। ਪਾਈਆ ਅੰਨ ਪਾਨਿ ਹਿਤ ਖਾਨੇ।ਕਿਮਿਲਰਿ ਸਕੈਂ ਸਿੰਘ ਬਲ ਹਾਨੇ॥੩੩॥ਧੀਰਜ ਗਯੋ ਛੂਟਸਭਿ ਕੋਰੇ।ਤੁਰਕ ਗਿਰੀਸ਼ਨ ਚਹੁੰ ਦਿਸ਼ਿ ਘੇਰੇ।ਘਾਲਿ ਹੋਲ ਲਾਖਹੁੰ ਚਢਿ ਮਾਰੈਂ।

[1]ਪਾਊ ਪਾਊ (ਤੇ ਉਹ ਭੀ) ਕਦੀ ਕਦੀ। [2]ਕਹਿਣਾ ਤੇ ਨਾ ਕਹਿਣਾ ਅਯੋਗ ਵਿਚਾਰਦੀ ਹੈ, ਭਾਵ ਨਾਂ ਕਹਿ ਸਕਦੀ ਹੈ ਨਾ ਚੁੱਪ ਰਹਿ ਸਕਦੀ ਹੈ। [3]ਜੋ ਬਚੇ ਹਨ ਉਹ ਜੀਵਨ ਦੀ ਆਸ਼ਾ ਨਹੀਂ ਧਾਰਦੇ। [4]ਹੁਣ ਵੀ ਖਜ਼ਾਨੇ ਵਿੱਚੋਂ ਕੱਢਕੇ।

ਕਿਧੌਂ ਛੁਧਿਤ ਹ੍ਵੈ ਪ੍ਰਾਨ ਨਿਕਾਰੈਂ॥੩੪॥ਸਭਿ ਕੋ ਅੰਤ ਲਖਨੋ ਅਬਿ ਆਵੈ। ਹਮ ਸਮੇਤ ਕਿਮ ਜੀਵਨ ਪਾਵੈਂ?ਅਬਿ ਭੀ ਬਖਸ਼ਹੁ, ਸੰਗਤ ਤੇਰੀ[1]। ਕਨੋਂ ਦੁਖ ਭੁਖ ਵਰਤਾਇ ਬਡੇਰੀ?'॥੩੫॥ਸੁਨਿ ਮਾਤਾ ਤੇ ਆਪ ਉਚਾਰਾ। 'ਹਮ ਕੋ ਹੁਕਮ ਦੀਨਿ ਕਰਤਾਰਾ।ਤੌ ਇਹ ਪੰਥ ਸੁਧਾਰਨ ਕਰੈਨੋ। ਨਾਮ ਸ਼ਨਾਨ ਆਦਿ ਗੁਨ ਭਰਨੋ॥੩੬॥ਇਸ ਕੋ ਹਮ ਬਿਰਧਾਵਨ ਕਰੈਂ। ਨਹੀਂ ਗਾਲਿਬੇ ਕੀ ਇਛ ਧਰੈਂ।ਪੂਜਾ ਕੋ ਲੇ ਕਰਿ ਜਬਿ ਖੈ ਹੈਂ। ਤਿਸਤੇ ਪੰਥ ਘਾਟ ਬਲ ਹ੍ਵੈ ਹੈ॥੩੭॥ ਸੁਨਹੁ ਮਾਤ ਇਹ ਪੂਜਾ ਅੰਸ਼। ਜ਼ਹਿਰ ਅਹੈ ਬਲ ਬੁੱਧਹਿ ਕ੍ਰੰਸ[2]। ਰਣ ਹਿਤ ਪੰਥ ਖਰੋ ਮੈਂ ਕੀਨ। ਛੁਧਿਤ ਨਗਨ ਹੀ ਨੀਕੋ ਚੀਨ[3]॥੩੮॥ ਨਰਕ ਬਿਖੈ ਨਹਿ ਇਸ ਕੋ ਪਾਵੈਂ। ਬੁਰਾ ਨ ਕਰਿਹੈਂ ਗੁਨ ਸਿਖਰਾਵੈਂ। ਜਿਸ ਬਿਧਿ ਅਹੈਂ ਪੁੱਤ੍ਰ ਹਮ ਤੇਰੇ। ਬਿਖ ਨਹਿ ਦੇਇ ਸਕਹਿ ਕਿਸ ਬੇਰੇ॥ ੩੯॥ਤਿਮ ਹਮ ਸਿਖ ਪੁੱਤ੍ਰਨਿ ਕਿਸ ਭਾਂਤੀ॥ਬਿਖ ਪੂਜਾ ਦੇ ਕਰਿ ਹੈਂ ਘਾਤੀ? ਪਾਲਨੋ ਚਾਹੈਂ ਕਰੈਂ ਬਡੇਰਾ। ਭੋਗਹਿਂ ਸੁਖ ਇਤ ਉਤਹਿ ਘਨੇਰਾ ॥ ੪੦ । ਸ਼ਤਦ੍ਰੁ ਮੈਂ ਜੌ ਧਨ ਰਾਖਾ।ਸੁੱਧ ਕਰਨ ਕੀ ਤਿਹ ਅਭਿਲਾਖਾ।ਜਿਮ ਬਿਖ ਕੋ ਮਾਰਨ ਕਰਿ ਲੇਹੀ[4]। ਪੁਨ ਖਾਏ ਰੋਗਨ ਹਤਿ ਦੇਹੀ॥੪੧॥ਤਿਮ ਪੂਜਾ ਕੋ ਧਨ ਸੁਧ ਹੋਇ। ਸਿਖ ਪੁੱਤ੍ਰਨਿ ਲੈ ਦੈ ਹੈਂ ਸੋਇ।ਪੁਨ ਹ੍ਵੈ ਹੈ ਸਭਿ ਕੋ ਸੁਖ-ਕਾਰੀ। ਸਮੋ ਹੋਇ ਜਬਿ ਲੇਹਿਂ ਨਿਕਾਰੀ॥ ੪੨ ॥ ਏਕ ਸਿੱਖ ਹਮਰੋ ਸ਼ੁਭ ਹੋਇ। ਪਠਹਿ ਤਾਂਹਿ ਧਨ ਲੈ ਹੈ ਸੋਇ। ਨਾਮ ਦਲੀਪ ਸਿੰਘ ਬਲ ਭਾਰੋ। ਤਪ ਤਾਪਹਿ ਪੁਨ ਹੋਇ ਸੁਖਾਰੋ*॥੪੩॥ਦੋਹਰਾ॥ਪਸ਼ਚਮ ਤੇ ਉਠਿ ਖਾਲਸਾ ਚਮਕੈ ਪੂਰਬ ਪੰਥ। ਦੁਰੈ ਦੁਸ਼ਟ ਸਭਿ ਪਰਬਤੀ ਮੌਨ ਮੌਰਜਿ ਕੁਪੰਥ[5]

---

[1]ਇਹ ਆਪ ਦੀ ਹੀ ਸੰਗਤ ਹੈ। [2]ਨਾਸ਼ ਕਰਦੀ ਹੈ। [3]ਭੁੱਖਾ ਨੰਗਾ ਹੀ ਚੰਗਾ ਜਾਣੋਂ। [4]ਮਾਰ ਲਈਦਾ ਹੈ। [5]ਸਾਰੇ ਪਰਬਤੀ ਦੁਸ਼ਟ ਤੇ ਫਿਟਕਾਰੇ ਹੋਏ ਖੋਟੇ ਰਸਤੇ ਟੁਰਨ ਵਾਲੇ ਅਤੇ ਮੌਨ ਛੱਪ ਜਾਣਗੇ। [ਮੌਨ ਤੋਂ ਮੁਰਾਦ ਅੰਗ੍ਰੇਜ਼ਾਂ ਦੀ ਲੈਂਦੇ ਹਨ। ਅਗਲੇ ਅੰਕ ਵਿਚ 'ਗੋਰੇ' ਲਫਜ਼ ਭੀ ਪਿਆ ਹੈ। (ਅ) ਮੌਨ, ਮੌਰਜ ਦੁਇ ਜ਼ਾਤੀਆਂ ਦੇ ਨਾਮ ਪੁਰਾਣਾਂ ਵਿਚ ਭੀ ਆਏ ਹਨ]।

*ਸੋ ਸਾਖੀ (੧੯੦੫) ਤੋਂ ਭੀ ਇਹੋ ਪਤਾ ਲਗਦਾ ਹੈ ਕਿ ਦਲੀਪ ਸਿੰਘ ਸਿੱਖ ਹੋਵੇਗਾ ਜੋ ਇਹ ਧਨ ਕੱਢੇਗਾ ਯਥਾ—"ਹਮਰਾ ਸਿੱਖ ਹੋਵੇਗਾ ਉਸ ਨੂੰ ਹਮ ਭੁਜਾਂਗੇ, ਅਮਾਨ ਲੇਵੇਗਾ। ਨਾਂ ਦਲੀਪ ਸਿੰਘ ਹੋਇਗਾ ਵਿਕ੍ਰਮੀ ਸੰਮਤ ੧੮੬੬ ਵਰਤੇਗਾ"। ੧੮੬੬ ਵਿਚ ਮਃ ਦਲੀਪ ਸਿੰਘ ਪੰਜ ਬਰਸ ਦਾ ਸੀ ਇਤਿਹਾਸ ਵਿਚ ਕੋਈ ਵਾਰਤਾ ਨਹੀਂ ਹੈ ਕਿ ੧੮੬੬ ਤੋਂ ੧੯੦੬ ਤਕ ਦਲੀਪ ਸਿੰਘ ਨੇ ਸਤਲੁਜ ਤੋਂ ਧਨ ਕੱਢਿਆ ਸੀ। ੧੯੦੬ ਵਿਚ ਮਹਾਰਾਜਾ ਦਾ ਰਾਜ ਮੁੱਕ ਗਿਆ। ਜੇ ਇਹ ਗੁਰੂ ਵਾਕ ਹੁੰਦੇ ਤਾਂ ਪੂਰਨ ਹੋਕੇ ਰਹਿੰਦੇ।

।੪੪॥ ਖਾਲਸਾ ਮਿਲੈ ਮੇਲ ਕਰਿ ਖਾਲਸਾ ਟੂਟੈ ਦਿਵਸ[1] । ਮਿੱਤ੍ਰ ਹਿੰਦਵੀ ਮੌਲਵੀ ਗੋਰੇ ਸੁਨੀ ਸੁ ਵੈਸ[2]॥੪੫॥ਥਲੀ ਹੋਇਗਾ ਖਾਲਸਾ ਤੁਰਕ ਤੋੜੇਗਾ ਮੌਨ[3] । ਲੁਟੈ ਗਾਉਂ ਪਰਜਾ ਦੁਖੀ ਨਸਾਉਂ ਜਾਇਗਾ ਔਨ[4] ॥ ੪੬ ॥ ਸਿਖਣੀ ਹੁਇ ਬਿਭਚਾਰਣੀ ਪੁਰਖ ਤੁਰਕ ਕੀ ਆਸ[5] । ਤਾਂ ਦਿਨ ਉਪਜੈ ਖਾਲਸਾ ਸ਼ਕਿ ਬਰਨੋਂ ਕੋ ਪਨਾਸ[6] ॥ ੪੭ ॥ ਸੁਨਿਕੈ ਮਾਤਾ ਤੁਸ਼ਨੀ ਨਹਿ ਬੋਲੀ ਸੁਤ ਹੇਰਿ । ਅੰਤਰਜਾਮੀ ਜਾਨਿਕੈ, ਸ਼੍ਰੀ ਮੁਖ ਤੇ ਕਹਿ ਫੇਰ:-। ੪੮ ॥ [7]ਪਨਾਰੋ ਧਨ ਹੈ ਮਾਤ ਕੋ ਇਹ ਜਾਨੀ ਅਬਿ ਜਾਇ । ਰਹਿਣ ਦੇਤਿ ਪਰਵਾਰ ਕੋ, ਵਧਨ ਦੇਤਿ ਨਹਿੰ ਕਾਇ[7]" ॥੪੯॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮ ਰੁਤੇ 'ਸ੍ਰੀ ਗੁਜਰੀ' ਪ੍ਰਸੰਗ ਬਰਨਨੰ ਨਾਮ ਦ੍ਵਿਸਤੀ ਅੰਸੂ ॥ ੨੦ ॥

੨੧. [ਧਨ ਜਾਣ ਤੇ ਮੋਹ ਨਾ ਕਰਨਾ । ਲੀਕਾਂ ਦਾ ਦ੍ਰਿਸ਼ਟਾਂਤ] ।

ਦੋਹਰਾ॥*ਇਮ ਘੋਰਾ ਬਡ ਪਰ ਰਹਯੋ ਲਰਹਿ ਖਾਲਸਾ ਜਾਇ।ਇਕ ਦਿਨ। ਤਮਾਰੀ ਪ੍ਰਭੁ ਕਰੀ ਬਡ ਰਣਜੀਤ ਬਜਾਇ ॥ ੧ ॥ ਚੌਪਈ ॥ ਉਤ ਤੇ

[1]ਜੋ ਖਾਲਸੇ ਨਾਲ ਮੇਲ ਕਰਕੇ ਮਿਲੇਗਾ(ਉਹ ਬਚਿਆ ਰਹੇਗਾ)ਜੋ ਖਾਲਸੇ ਨਾਲੋਂ ਟੁੱਟ ਜਾਵੇਗਾ ਉਹ ਇਕ ਦਿਨ ਟੁੱਟ ਜਾਏਗਾ । ('ਟੂਟੈ' ਦੇਹੁਰੀ ਦੀਪਕ ਹੈ) । [2](ਖਾਲਸੇ ਦੇ ਸਾਰੇ ਹੀ) ਮਿੱਤ੍ਰ ਹੋਣਗੇ ਹਿੰਦੀ, ਮੌਲਵੀ, ਗੋਰੇ ਤੇ ਸੁੰਨੀ ਵੈਸ ਵਾਲੇ । [3]ਮੋਨੀਆਂ ਤੇ ਤੁਰਕਾਂ ਨੂੰ ਤੋੜੇਗਾ । [4]ਪਰਜਾ ਨੂੰ ਦੁਖੀ ਕਰਨ ਵਾਲਿਆਂ ਦੇ ਗਿਰਾਵਾਂ ਨੂੰ ਲੁਟੇਗਾ ਤੇ ਨਸਾਉਂ ਧਰਤੀ ਤੇ ਆ ਜਾਏਗਾ । (ਅ) ਗਿਰਾਂ ਲੁੱਟੇ ਜਾਣਗੇ, ਪਰਜਾ ਦੁਖੀ ਹੋਏਗੀ ਤੇ ਨਸਾਉਂ ਧਰਤੀ ਤੋਂ ਦੂਰ ਜਾਏਗਾ । [5]ਜੋ ਤੁਰਕ ਪੁਰਖ (ਪਰ) ਇਸਤ੍ਰੀਆਂ ਨੂੰ ਵਿਭਚਾਰਣੀਆਂ ਬਣਾਉਣ ਦੀ ਆਸ਼ਾ ਰਖਦੇ ਹਨ ਉਹਨਾਂ ਨੂੰ ਸਿੱਖਜਾ ਹੋ ਜਾਏਗੀ, ਭਾਵ ਦੰਡਿਤ ਹੋਣਗੇ । (ਅ) ਵਿਭਚਾਰੀ (ਨੀਮਤਾਂ ਜੋ) ਤੁਰਕ ਪੁਰਖਾਂ ਦੀ ਆਸਾ ਰਖਦੀਆਂ ਹਨ ਉਹਨਾਂ ਨੂੰ ਸਿੱਖਜਾ ਆ ਜਾਏਗੀ । ਸੂਚਨਾ:-ਕਈ ਲੋਕ ਸਿਖਣੀਆਂ ਦੇ ਵਿਭਚਾਰੀ ਹੋਕੇ ਤੁਰਕ ਪੁਰਖ ਦੀ ਆਸ਼ਾ ਕਰਨ ਦਾ ਅਰਥ ਲਾਉਂਦੇ ਹਨ, ਓਹ ਸਿਖ ਇਤਿਹਾਸ ਦੇ ਵਿਰੁੱਧ ਹੈ, ਅਤੇ ਪ੍ਰਸੰਗ ਵਿਰੁੱਧ ਹੈ ਕਿਉਂਕਿ ਖਾਲਸੇ ਦੀ ਕਾਮਜਾਬੀ ਤੇ ਲੁੱਟ ਮਾਰ ਦੇ ਸਮੇਂ ਸਿੱਖਣੀਆਂ ਕਿਸ ਮਨੋਰਥ ਲਈ ਤੁਰਕ ਪੁਰਖ ਦੀ ਆਸ਼ਾ ਕਰਣਗੀਆਂ ? ਨਾਲੇ ਜੇ ਸਿੱਖਣੀਆਂ ਦਾ ਆਚਰਨ ਐਸਾ ਨ ਵਾਂ ਹੈਸੀ ਤਾਂ ਅਗਲੀ ਤੁਕ ਵਿਚ ਦੱਸਿਆ ਹੈ ਖਾਲਸਾ ਜੋ ਪਵਿੱਤ੍ਰ ਹੈ ਕੀਕੂੰ ਉਪਜੇਗਾ ? ਇਹ ਵਿਕਰੇ ਮ: ਦਲੀਪ ਸਿੰਘ ਦੀ ਖਾਤਰ ਉਸ ਦੇ ਪੱਖੀਆਂ ਵਲੋਂ ਪਾਏ ਗਏ ਸਾਫ ਸਹੀ ਹੋ ਰਹੇ ਹਨ । ਅਸਲ ਬਾਤ ਇਹ ਹੈ ਕਿ ਗੁਰੂ ਜੀ ਮਾਤਾ ਜੀ ਦੇ ਪਾਸ ਵਿਭਚਾਰ ਆਦਿ ਖਿਆਲਾਂ ਦੀ ਬਾਤ ਚੀਤ ਕਰ ਹੀ ਨਹੀਂ ਸਕਦੇ ਇਹ ਆਦੇਪਕਾਰਾਂ ਦੀ ਆਪਣੀ ਵਾਕ ਰਚਨਾ ਹੈ । [6]ਸਾਰੇ ਬਰਨਾਂ ਨੂੰ ਚਾਹ ਹੋਵੇਗੀ(ਖਾਲਸਾ ਬਣਨ ਦੀ)ਤਿਸ ਦਿਨ ਖਾਲਸਾ ਉਪਜੇਗਾ। [7]ਹੇ ਮਾਤਾ ਜੀ ਮੇਰੇ ਸਿੱਖਾਂ ਦੁਖੀ ਪਰਵਾਰ ਨੂੰ ਰਹਿਣ ਦਿੰਦੀ ਤਾਂ ਵੰਗਾ ਸੀ ਤੂੰ ਕਜੋਂ ਨਹੀਂ ਵੱਧਣ ਦਿੰਦੀ ।

*ਇਹ ਸੋ ਸਾਖੀ ਦੀ ੩੮ਵੀਂ ਸਾਖੀ ਹੈ।

ਸਕਲ ਗਿਰੇਸ਼ੁਰ ਚੜ੍ਹੇ। ਮਾਰੂ ਬਜੇ ਜਥਾ ਭਟ ਲੜੇ। ਰਣਸਿੰਘੇ ਸਰਨਾਈ ਢੋਲ। ਤੁਰਰੀ ਨਾਦ ਨਗਾਰੇ ਬੋਲ ॥ ੨ ॥ ਕਲਗ਼ੀਧਰ ਹ੍ਵੈ ਕੈ ਅਸਵਾਰ। ਚਢਜੋ ਖਾਲਸਾ ਆਯੁਧ ਧਾਰਿ। ਜਹਿੰ ਗਿਰਪਤਨਿ ਮੋਰਚੇ ਕਰੇ। ਡੇਰੇ ਕਰੇ ਦੂਰ ਜਹਿੰ ਪਰੇ ॥੩॥ ਤਿਤ ਦਿਸ਼ਿ ਕੋ ਗੁਰ ਅੱਗੂ ਸਿਧਾਰੇ। ਛੁਟੇ ਤੁਫੰਗਨਿ ਕੋ ਕੜਕਾਰੇ॥ ਜੁਟਜੋ ਖਾਲਸਾ ਜੰਗ ਮਝਾਰ॥ ਜੈ ਬਹੁ ਬਾਰੀ ਕਰੇ ਹੈਕਾਰਾ[1] ॥ ੪ ॥ ਆਗੇ ਵਧਜੋ ਚਲਾਵਤਿ ਗੋਰੀ। ਦੋਨਹੁੰ ਦਿਸ਼ਿ ਕੇ ਉਰ ਸਿਰ ਫੋਰੀ। ਸਭਿ ਗਿਰਪਤੀ ਢੁਕੇ ਤਬਿ ਆਈ। ਲੈ ਲੈ ਨਿਜ ਸਿਪਾਹ ਸਮੁਦਾਈ ॥੫॥ ਜਬਿ ਆਪਸ ਮਹਿ ਦੋ ਦਲ ਜੁੱਟੇ। ਗੁਲਕਾਂ ਲਗਿ ਲਗਿ ਅੰਗਨ ਫੁੱਟੇ। ਸਨਮੁਖ ਹੋਇ ਨਹੀਂ ਮੁਖ ਫੇਰੇ। ਬਜਜੋ ਸਾਰ ਸੋਂ ਸਾਰ ਬਡੇਰੇ ॥੬॥ ਖੋਵਨ ਸਿੰਘਨ ਕੋ ਹੈਕਾਰ। ਗੁਰੂ ਮਰੇ ਤਬਿ ਜੰਗ ਮਝਾਰ। ਪੀਛੇ ਖਾਇ ਸ਼ਕਿਸਤ ਪਲਾਈ[2]। ਹਟੇ ਸਕਲ ਹੀ ਕਰਤਿ ਲਰਾਈ ॥ ੭ ॥ ਜਜੋ ਸਿੰਘ ਹਟਤੇ ਵਧੇ ਪਹਾਰੀ ਭਰਿ ਰਾਬੇ ਸ਼ਲਖੈਂ ਬਹੁ ਮਾਰੀ। ਗੁਰ ਬਿਨ ਠਹਿਰੇ ਕੌਨ ਅਗਾਰੀ। ਮਿਲੇ ਆਨਿ ਸ਼ੱਤ੍ਰੂ ਗਨ ਭਾਰੀ ॥ ੮ ॥ ਭਾਜੇ ਸਿੰਘ ਤਹਾਂ ਲਗਿ ਆਏ।ਗੁਰ ਕੋ ਜਹਿੰ ਸਮਾਜੋ ਸਮੁਦਾਏ।ਠਹਿਰੇ ਨਹੀਂ ਪੈਰ ਵਿਚਜੁੱਧਾ। ਪਰਜੋ ਜ਼ੋਰ ਗਨ ਰਿਪੁ ਬਹੁ ਕ੍ਰੁੱਧਾ॥੯॥ ਕਿਤਿਕ ਤਬੇਲਾ ਸੋ ਲੁਟਿ ਗਯੋ। ਧਨ ਪਟ ਆਦਿਕ ਸ਼ੱਤ੍ਰੂਨਿ ਲਯੋ। ਖਰੇ ਭਏ ਨਹਿੰ ਸਕਹਿੰ ਹਟਾਇ। ਰਹੇ ਸਿੰਘ ਬਲਅਧਿਕ ਲਗਾਇ॥ ੧੦ ॥ ਸਿਖ ਰੋਵੈਂ ਬਹੁ ਖਰੇ ਪੁਕਾਰੈਂ। 'ਬਡ ਹੋਯੋ ਨੁਕਸਾਨ' ਉਚਾਰੈਂ। 'ਸ਼੍ਰੀ ਸਤਿਗੁਰ ਅਬਿ ਜੀਤੈਂ ਕੈਸੇ ? ਇਤੋ ਸਮਾਜ ਗਯੋ ਲੁਟ ਐਸੇ ॥੧੧॥ ਕਿਮ ਜੀਵੈਂ ਸ਼ਰਮਿੰਦਤਿ ਹ੍ਵੈ ਕੈ। ਗੁਰ ਕੋ ਕੁਛ ਨਹਿੰ ਸਕੈਂ ਬਚੈ ਕੈ'। ਖਰੇ ਹੋਇ ਪੁਨ ਤਜੀ ਤੁਫੰਗੈਂ। ਭੇਦਨ ਕਰੇ ਰਿਪੁਨਿ ਕੇ ਅੰਗੈਂ ॥ ੧੨ ॥ ਗਨ ਵਸਤੂ ਲੇ ਹਟੇ ਪਹਾਰੀ।ਮੁਰਚਨਿ ਮਹਿੰ ਕਾਇਮ ਧ੍ਰਿਤਧਾਰੀ। ਉਦੈ ਸਿੰਘ ਆਦਿਕ ਭਟ ਬੀਰ। ਰਣ ਤੇ ਹਟਿ ਪਹੁੰਚੇ ਗੁਰ ਤੀਰ ॥੧੩॥ ਕਰ ਜੋਰਤਿ ਅੰਦੇਸਾ ਧਰੈਂ। ਬਾਕ ਸੁਨਾਵਨ ਪੁਨ ਪੁਨ ਕਰੈਂ। ਮਚਜੋ ਸਭਿਨਿ ਮਹਿੰ ਹਾਹਾਕਾਰ।'ਲੁਟਜੋ ਸਮਾਜ ਮਹਾਂ ਵਿਸ਼ੁਮਾਰ[3] ॥ ੧੪ ॥ ਬਸਤ੍ਰ ਤੁਰੰਗਮ ਆਦਿਕ ਵਸਤੂ। ਮਹਾਰਾਜ ਲੁਟਿ ਗਈ ਸਮਸਤੂ[4]। ਕਈ ਹਜ਼ਾਰਨਿ ਕੋ ਕਮ ਗਨੇ। ਸ਼ੱਤ੍ਰੂ ਪ੍ਰਬਲ ਗਏ ਲੈ ਘਨੇ'॥੧੫॥

---

[1]ਬਹੁਤ ਵੇਰੀ ਜੋ ਕਰਨੇ ਕਰ ਹੈਕਾਰ ਹੋ ਗਿਆ ਸੀ। [2]ਪਿੱਛੇ ਹਾਰ ਖਾਕੇ (ਖਾਲਸੇ ਦੀ ਫੌਜ) ਦੌੜੀ। [3]ਬੇਸ਼ੁਮਾਰ। [4]ਸਾਰੀ।

ਸਭਿ ਕੋ ਉਰ ਕੋ ਗੁਰ ਦੁਖ ਲਹਜੋ। ਆਲਮ ਸਿੰਘ ਸੈਗ ਤਬਿ ਕਹਜੋ। ਅਵਨੀ ਪਰ ਦਿਹੁ ਔਂਚ ਲਕੀਰ। ਬਹੁ ਬਿਧਿ ਕੀ ਹੁਇ ਅਲਪ ਗਹੀਰ[1] ॥੧੬॥ਮਾਨ ਬਚਨ ਖੈਂਚੀ ਗਨ ਰੇਖਾਧਰੇ ਸਮੀਪੀ ਪਿਖੈਂ ਅਸ਼ੇਖਾਸ਼ੀ ਕਲ ਗ਼ੀਧਰ ਦੇਖਿ ਉਚਾਰੀ। 'ਆਲਮ ਸਿੰਘ ਮੇਟ ਦਿਹੁ ਸਾਰੀ'॥ ੧੭ ॥ ਸਕਲ ਬਿਲੋਕਤਿ ਮੇਟੀ ਫੇਰ। ਰਹੀ ਨ ਕੋ ਛਿਤ ਛੋਟ ਬਡੇਰ। ਤਬਿ ਸਭਿ ਸਿੰਘ ਬੂਝਿਬੇ ਕਰੈ। 'ਹਰਖ ਸ਼ੋਕ ਭੀ ਕੁਛ ਉਰ ਧਰੈ? ॥੧੮॥ ਕਿਧੌਂ ਭਯੋ ਨਹਿਂ, ਦੇਹੁ ਬਤਾਈ। ਰੇਖ ਦੇਖਿ ਕਰਿਕੈ ਬਿਨਸਾਈ'। ਤਬਿ ਕਰ ਜੋਰਿ ਖਾਲਸੇ ਕਹਜੋ। 'ਰੇਖ ਨਿਕਾਸੀ ਹਰਖ ਨ ਲਹਜੋ[2] ॥੧੯॥ ਮੇਟ ਦਈ ਨਹਿਂ ਸ਼ੋਕ ਉਪਾਵਾ । ਰਿਦਾ ਸਮਾਨ ਸਭਿਨਿ ਲਖਿ ਪਾਵਾ'। ਸੁਨਿ ਸਿੰਘਨ ਤੇ ਗੁਰੂ ਬਖਾਨਾ। 'ਹਰਖ ਨ ਸ਼ੋਕ ਜਥਾ ਤੁਮ ਜਾਨਾ ॥੨੦॥ ਭਖਾ ਗੁਰੂ ਕੋ ਹੋਇ ਨ ਕੋਈ। ਹਾਨਿ ਲਾਭ ਮਹਿ ਸਮ ਰਹਿ ਜੋਈ। ਸੈਚੇ ਜਾਇ ਪਦਾਰਥ ਸਾਰੇ। ਦਰਬ ਆਦਿ ਜੋ ਰਤਨ ਉਦਾਰੇ ॥੨੧॥ ਗਜ ਬਾਜੀ ਜਿਨ ਮੋਲ ਬਿਸਾਲੇ। ਮੁਕਤਾ ਹੀਰੇ ਬ੍ਰਿੰਦ ਪ੍ਰਵਾਲੇ[3] । ਇੱਤ੍ਯਾਦਿਕ ਪਿਖਿ ਅਪਨੀ ਜਾਨਿ। ਗੁਰ ਕੋ ਹਰਖ ਨ ਹੈ ਹਿਤ ਮਾਨਿ॥੨੨॥ ਲਾਖਹੁ ਕੋ ਸਮਾਜ ਦਿਪਤਾਈ[4] । ਸਮਾ ਪਾਇ ਹਾਨੀ ਹੁਇ ਜਾਈ। ਤੌ ਗੁਰ ਕੋ ਕੁਛ ਸ਼ੋਕ ਨ ਹੋਵਹਿ। ਨਾਸ਼ਵੰਤਿ ਪੁਰਖ ਹੀ ਜੋਵਹਿ ॥ ੨੩ ॥ ਸਮ ਚਿਤ ਸਦਾ ਰਹਹਿ ਆਨੰਦ। ਕਰੈਂ ਬਿਖੇਪ ਨ ਦ੍ਵੰਦ ਬਿਲੰਦ[5]। ਭੂਤ ਭਵਿੱਖਤ ਅਰੁ ਬ੍ਰਤਮਾਨ।ਹੁਯੋ ਨ ਹੈ ਹੈ ਰਹੈਂ ਸਮਾਨ ॥ ੨੪ ॥ ਦੋਹਰਾ ॥ ਹਰਖ ਸੋਗ ਕਾ ਦੇਹੁਰਾ[6] ਖਿਨ ਆਵੈ ਖਿਨ ਜਾਇ। ਜੋ ਜਾਗੈ[7] ਸੋ ਸੁਖੀ ਹੁਇ, ਸੋਏ[8] ਸੋ ਦੁਖ ਪਾਇ ॥੨੫॥ ਨਾਮ ਧਿਆਵਹੁ, ਸ਼ਬਦ ਕੋ ਅਰਥ ਬਿਚਾਰਹੁ ਨਿੱਤ। ਗੁਰਬਾਨੀ ਸਿੱਖਨਾ ਬਿਨਾ ਤਿਨਾ ਨ ਸੋਗੀ ਮਿੱਤ[10]॥ ੨੬ ॥ਮਲਿ ਮਲਿ ਨਾਈ ਕਾਮਲੀ ਖੋਫ਼ਸ ਕਰੇ ਸ਼ਿਗਾਰ।ਖਸਮ ਨ ਭਾਈ ਕਹਾਂ ਫਲ ਸੋ ਸ਼ਰਮਿੰਦੀ ਨਾਰ॥੨੭॥[11]ਗੁਰੂ

[1]ਛੋਟੀਆਂ ਵੱਡੀਆਂ। [2]ਸਿੰਘਾਂ ਨੂੰ ਗੁਰੂ ਜੀ ਨੇ ਪੁੱਛਿਆ। [3]ਅਥਵਾ ਹਰਖ ਸ਼ੋਕ ਨਹੀਂ ਹੋਇਆ। [4]ਮੂੰਗੇ। [5]ਪ੍ਰਕਾਸ਼ ਪਾਕੇ। [6]ਬੜੇ ਦ੍ਵੰਦ (ਹਰਖ ਸ਼ੋਕ ਆਦਿ) ਵਿਖੇਪ ਨਹੀਂ ਕਰ ਸਕਦੇ। (ਅ) ਵਿਖੇਪ ਤੇ ਕਸ਼ਟ ਨਹੀਂ ਮੰਨਦੇ। [7]ਭਾਵ ਦਿਹ ਸਰੀਰ। [8]ਗਜਾਨ ਵਿੱਚ। [9]ਅਵਿੱਦਜਾ ਨਿੰਦ੍ਰਾ ਵਿਚ। [10]ਤਿਨ੍ਹਾਂ ਨੂੰ ਸੋਗ ਨਹੀਂ ਹੈ ਮਿੱਤ੍ਰ! [11]ਗੁਰਾਂ ਦੇ ਪਾਸ ਜੋ ਸਿੱਖ ਨਾਮ ਧਾਰਕੇ ਆਇਆ ਹੈ (ਕਿ ਮੈਂ ਗੁਰਾਂ ਦਾ ਸਿੱਖ ਹਾਂ) ਉਹ ਲੋਭ ਦੀ ਲਹਿਰਾਂ ਤੋਂ ਦੂਰ ਹੈ। (ਅ) ਗੁਰੂ ਜਗਤ ਵਿਚ 'ਨਾਮ' ਲੈਕੇ ਆਇਆ ਹੈ (ਦੇਣ ਲਈ), ਲੋਭ ਦੀ ਲਹਿਰ ਉਸ ਤੋਂ ਦੂਰ ਹੈ, ਤਿਵੇਂ ਹੀ ਸਿੱਖ ਗੁਰੂ ਦਾ ਭਾਣਾ ਧਾਰਨ ਕਰੇ ਭਾਵ ਲੋਭ ਤੋਂ ਦੂਰ ਰਹੇ ਉਹ ਹਜ਼ੂਰ ਹੈ ਸਦਾ ਗੁਰੂ ਕੇ।

ਜੁ ਆਇਆ ਨਾਮ ਧਰਿ ਲਹਿਰੀ ਲੁਭਕੀ ਦੂਰ[1]। ਸੋਈ ਸਿਖ, ਭਾਣਾ ਧਰੋ ਗੁਰ ਕੇ ਸਦਾ ਹਜ਼ੂਰ[2]॥ ੨੯ ॥ ਚੌਪਈ ॥ ਇਮ ਸ਼੍ਰੀ ਸਤਿਗੁਰ ਕੇ ਸੁਨਿ ਬੈਨ। ਪਰਚੋ ਸੁਖ ਸੋਂ ਸਿੰਘ ਸਚੈਨ। ਖਾਨ ਪਾਨ ਕਰਿ ਜਾਮਨਿ ਮਾਂਹੀ। ਸੁਪਤੋ ਕੋਚਿਤ, ਕੋਚਿਤ ਨਾਂਹੀ ॥੨੯॥ ਭਈ ਪ੍ਰਾਤਿ ਸਭਿ ਸ਼ੌਚ ਸ਼ਨਾਨੇ। ਗੁਰਬਾਣੀ ਬਹੁ ਪਾਠ ਬਖਾਨੇ। ਸੂਰਜ ਉਦੇ ਗੁਰੂ ਢਿਗ ਆਏ। ਨਹਿੰ ਸਿੰਘਨ ਕੇ ਮੁਖ ਬਿਕਸਾਏ ॥ ੩੦ ॥ ਇਕਤੋਂ ਸ਼ੱਤ੍ਰੂ ਲੂਟਿ ਲੇ ਗਏ।ਦੁਤੀਏ ਭਾਜ ਪਰਾਜੈ ਲਏ।ਇਨ ਕਾਰਨ ਤੇ ਲਾਜ ਬਿਲੋਚੰਨ। ਰਿਦੈ ਬਿਖੈ ਮੰਚਹਿੰ ਬਹੁ ਸੋਚਨਿ ॥੩੧॥ ਨਹਿੰ ਉਤਸਾਹ ਕਿਸੀ ਮਹਿੰ ਦੀਖਾ। ਘਰ ਕੇ ਬਿਗਰੇ ਕਾਜ ਸਰੀਖਾ[3]। ਪਿਖਿ ਪ੍ਰਸੰਨ ਕਲਗ਼ੀਧਰ ਭਏ।ਪ੍ਰੇਮ ਅਪਨਿ ਮਹਿੰ ਪਰਖਨ ਕਏ ॥ ੩੨ ॥—ਅਰਪਹੋ ਸਭਿਨਿ ਅਗਾਰੀ ਸੀਸ—।ਇਮ ਲਖਿ ਦਯਾ ਕਰੀ ਜਗਦੀਸ਼। ਕਹਯੋ ਅਖਿਲ ਸਨ ਤਬਹਿ ਸੁਨਾਇ।[4]ਮੇਰਾ ਸਿਖ ਸੋਈ ਚਿਤ ਭਾਇ[5] ॥੩੩॥ ਚਢਹਿ ਜੰਗ ਕੋ ਸ਼ਸਤ੍ਰ ਸੁ ਧਾਰੈ।ਹਤਹਿ ਰਿਪੁਨ ਪਗ ਪਾਛ ਨ ਡਾਰੈ।ਸ਼ੂਰ ਸਮਾਨ ਆਪਕੋਂ ਮਾਨੈ।ਹੇਰਿ ਸ਼ੱਤ੍ਰੂ ਕੋ ਰਿਸ ਮਨ ਠਾਨੈ। ੩੪ ॥ ਨਹੀਂ ਦੀਨਤਾ ਅੰਗੀਕਾਰੈ। ਜਹਿੰ ਲਗਿ ਬਲੋ ਪਹੁੰਚੈ ਤਹਿੰ ਮਾਰੈ। ਹਿੰਮਤ ਕੋ ਹਿਮਾਯਤੀ ਹਰਿ ਹੈ। ਜਿਤਿਕ ਹੋਇ ਉਤਸਾਹਤਿ ਕਰਿਹੈਂ[6] ॥ ੩੫॥ਚਢਹੁ ਖਾਲਸਾ ਪਲਟਾ ਲੀਜੈ। ਦੁਸ਼ਟ ਅਰਿਸ਼ਟਨ ਕੋ[7]ਹਤਿਕੀਜੈ' ਇਮ ਸਿੰਘਨ ਕੋ ਕਰਿ ਹੁਸ਼ੀਯਾਰ। ਤਤਛਿਨ ਪ੍ਰਭੂ ਜੀ ਹੁਇ ਅਸਵਾਰ। ॥ ੩੬ ॥ ਸੰਗ ਖਾਲਸਾ ਨਿਖਲ ਚਢਾਯੋ। ਜੰਗ ਗਿਰੇਸ਼ਨਿ ਸੰਗ ਮਚਾਯੋ। ਨਿਜ ਨਿਜ ਮੁਰਚਨਿ ਤੁਰਕ ਚਮੂੰ ਗਨ।ਥਿਰੇ ਸੁਚੇਤ ਹੋਇ ਭੈ ਧਰਿ ਮਨ ॥ ੩੭॥ ਤਿਮ ਹੀ ਸਿੰਘ ਸਮੁਖ ਤਿਨ ਥਿਰੇ। ਤਮਾਰੀ ਤੁਪਕਨਿ ਕੀ ਕਰਿ ਧਰੇ। ਜਿਤ ਦਿਸ਼ਿ ਮਹਿੰ ਸਭਿ ਪਰੇ ਪਹਾਰੀ। ਤਿਤ ਕੋ ਗਈ ਪ੍ਰਭੂ ਅਸਵਾਰੀ ॥੩੮॥ ਜ੍ਵਾਲਾ ਬਮਣੀ ਛੋਰਨਿ ਕਰੀ। ਬਹੁਰ ਬਰੂਦ ਰੁ ਗੋਰੀ ਭਰੀ। ਉਤ ਤੇ ਬਾਜੇ ਬਿੰਦ ਨਗਾਰੇ। ਸਨਧਬੱਧ ਜੋਧਾ ਬਲਿ ਭਾਰੇ ॥ ੩੯ ॥ ਸ਼ੰਖਨਾਰੀ ਫੂੰਦ ॥ ਜੁਟੇ ਦੋਇ ਪਾਸੇ। ਪਰੀ ਮਾਰ ਨਾਸ਼ੇ। ਗੁਰੂ ਧੀਰ ਦੈ ਕੈ।

---

[1]ਇਸ ਦਾ ਪ੍ਰਯਾਯ ਪਿਛਲੇ ਪੰਨੇ ਦੇ ਅੰਕ ੧੧ ਵਿੱਚ ਹੈ। [2]ਤੇ ਸਿੱਖ ਉਹ ਹੈ ਜੋ ਗੁਰੂ ਕੇ ਹਜ਼ੂਰ ਸਦਾ ਭਾਣਾ ਧਰੇ। [3]ਜਿਵੇਂ ਘਰ ਦੇ ਕੰਮ ਵਿਗੜ ਜਾਣ ਤੇ (ਉਦਾਸ ਹੋ ਜਾਈਦਾ ਹੈ)। [4]ਮੇਰੇ ਚਿੱਤ ਨੂੰ ਓਹੀ ਸਿੱਖ ਭਾਉਂਦਾ ਹੈ। (ਅ) ਮੇਰਾ ਓਹੀ ਸਿੱਖ ਹੈ (ਜਿਸਦੇ) ਚਿੱਤ ਵਿੱਚ) ਪ੍ਰੇਮ ਹੈ। [5]ਜਿੰਨਾਂ ਕੁ ਹੌਸਕੇ ਉਤਸਾਹ ਕਰਕੇ ਕਰੇ। [6]ਵਿਪਦਾ ਨੂੰ। (ਅ) ਉਪੱਦ੍ਰਵੀਆਂ ਨੂੰ।

ਅਰੀ ਸਿੰਘ ਕੈ ਕੈ ॥੪੦॥ ਲਰਾਈ ਮਚਾਈ । ਤੁਫੰਗੈਂ ਚਲਾਈ। ਫੁਟੇ ਮੁੰਡ ਛਾਤੀ । ਪਰੇ ਪ੍ਰਾਨ ਹਾਤੀ॥੪੧॥ਗੁਰੂ ਓਜ ਪਾਏ । ਗਏ ਸਿੰਘ ਧਾਏ।ਬਟੇਰਾ ਦਿਸਾਵੈ । ਜਥਾ ਬਾਜ ਜਾਵੈ ॥ ੪੨ ॥ ਛੁਧਾ ਸ਼ੇਰ ਹੋਏ । ਜਥਾ ਮ੍ਰਿੱਗ ਜੋਏ । ਕਰਸੋ ਓਜ ਹੱਲਾ । ਨਹੀਂ ਕਾਹੁ ਝੱਲਾ॥੪੩॥ਪਰੇ ਮੋਰਚਾ ਮੈਂ । ਦਏ ਕਾਢ ਤਾ ਮੈਂ[1] । ਪਲਾਏ ਪਹਾਰੀ । ਤਜੀ ਧੀਰਿ ਭਾਰੀ ॥੪੪॥ ਕਰਾਚੈਲ ਚਾਲੇ । ਨ ਜਾਈ ਸੰਭਾਲੇ । ਬਡੇ ਬੀਰ ਬੈਕੇ । ਲਰੇ ਜੋ ਨਿਸ਼ੈਕੇ ॥੪੫॥ ਸੁ ਘਾਲਸੋ ਘਮੰਡਾ । ਭਏ ਖੰਡ ਖੰਡਾ । ਫਤੇ ਪਾਇ ਜੁੱਧਾ।ਹਟੇ ਸਿੰਘ ਸੁੱਧਾ॥ ੪੬॥ਮਹਾਂ ਮੋਦ ਕਾਯੋ । ਬਿਜੈ ਕੈ ਬਜਾਯੋ । ਬਡੋ ਨਾਦ ਹੋਵਾ।ਗੁਰੂ ਦਰਸ ਜੋਵਾ॥੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਜੰਗ' ਪ੍ਰਸੰਗ ਬਰਨਨੰ ਨਾਮ ਏਕ ਬੀਸਮੋ ਅੰਸੁ ॥ ੨੧ ॥ ੨੨.[2] ਵੈਰੀਆਂ ਦੇ ਜਲ ਰੋਕਨ ਤੇ ਫਿਰ ਜਾਰੀ ਕਰਨਾ]।

ਦੋਹਰਾ ॥ ਊਪਰ ਤੇ ਜਲ ਅਨੰਦ ਪੁਰਿ ਲਘੁ ਨਾਰੋ ਚਲਿ ਆਇ। ਸਕਲ ਕਾਜ ਪਿਯਨਾਦਿ[3] ਜੋ ਕਰਤਿ ਸਿੰਘ ਸਮੁਦਾਇ ॥ ੧ ॥ ਚੌਪਈ ॥ ਤਿਤ ਦਿਸ਼ ਡੇਰੇ ਪਰੇ ਪਹਾਰੀ।ਭੀਮ ਚੰਦ ਢਿਗ ਸਚਿਵ ਉਚਾਰੀ। 'ਜਾਤਿ ਵਹਿਰ ਤੇ ਜਲ ਵਿਚ ਘੇਰੈ[4]। ਕਸੋਂ ਨਹਿ ਰੋਕਹੁ ਰਹੈ ਪਿਛੇਰੇ ?॥ ੨ ॥ ਜਿਸ ਤੇ ਰਿਪੁ ਗਨ ਸੰਕਟ ਪਾਵੈਂ । ਕੋ ਅਸ ਨ੍ਰਿਪਤ, ਨਹੀਂ ਜੁ ਬਨਾਵੈ[5]॥ ਸੁਨਤਿ ਗਿਰੇਸ਼ੁਰ ਬਹੁਤ ਪਠਾਏ। ਪਾਇ ਬੰਧ ਜਲ ਕੋ ਉਲਟਾਏ ॥ ੩ ॥ ਸ਼ੁਸ਼ਕ ਗਯੋ ਜਲ ਜਬਿ ਨਹਿ ਆਯੋ । ਖੋਟ ਪਹਾਰੀ ਕੋ ਲਖਿ ਪਾਯੋ । ਗਏ ਸਿੰਘ ਅਰਦਾਸ ਬਖਾਨੀ । 'ਪ੍ਰਭੂ ਜੀ ! ਰੋਕ ਲਿਯੋ ਰਿਪੁ ਪਾਨੀ ॥ ੪ ॥ ਕਰਨਿ ਸੁਚੇਤਾ ਆਦਿਕ ਕਾਰਾ । ਸਰਬ ਖਾਲਸਾ ਕਰਤਿ ਸੁਖਾਰਾ'। ਸੁਨਿ ਬਿਨਤੀ ਨਿਜ ਦਾਸਨ ਕੇਰੀ । ਕਲਗ਼ੀਧਰ ਬੋਲੇ ਤਿਸ ਬੇਰੀ ॥ ੫ ॥ 'ਸਤੁੱਦ੍ਰਵ ਸਲਿਤਾ ਸ਼ਕਤਿ ਸਮੇਤਾ।ਸੋ ਜਲ ਦੇਇ ਖਾਲਸੇ ਹੇਤਾ। ਦੁਸ਼ਟਨਿਕੀ ਰੋਕੀ ਨਹਿ ਰਹੈ । ਨਿਖਲ[6] ਖੁਟਾਈ ਤਿਨ ਕੀ ਲਹੈ' ॥ ੬ ॥ ਇਮ ਕਹਿ ਲਯਾਵਨਿ ਹੇਤ ਬਖਾਨਾ । ਨਿਜ ਤਰਕਸ਼ ਤੇ ਦੇ ਕ੍ਰਿਪਾਨਾ । 'ਪਹੁੰਚਹੁ ਸਤਦ੍ਰਵ ਕੇਰਿ ਕਿਨਾਰੇ।ਹਮਰੋ ਇਹੁ ਸੰਦੇਸ਼ ਉਚਾਰੇ ॥੭॥–ਅਹਿ ਸੰਗ੍ਰਾਮ ਸਮੋਂ ਬਡ ਹੋਵਾ । ਸ਼ੱਤ੍ਰੂਨਿ ਲਾਖਹੁ ਲਸ਼ਕਰ ਫੋਵਾ । ਹਮ ਤੋਰੇ ਬਹੁ ਚਿਰ ਤਟ ਬਾਸੀ। ਬਿਲਸੇ ਅਧਿਕ ਬਿਲਾਸਹਿਂ ਪਾਸੀ ॥੮॥ ਪੰਥ ਰਚਨੋ ਜਗ ਪਾਪਨਿ ਖਾਪਨ । ਹਿੰਦੂ ਧਰਮ ਉਬਾਰਿ ਸਥਾਪਨ । ਤੁਰਕਨਿ ਸਨ ਇਨ ਬੈਰ

[1]ਤਿਨ੍ਹਾਂ (ਮੋਰਚਿਆਂ) ਵਿਚ । [2]ਪੀਣ ਤੋਂ ਆਦਿ ਲੈਕੇ । [3]ਭਾਵ ਅੰਦਰ ਜਿੱਥੇ ਗੁਰੂ ਜੀ ਹਨ [4]ਜੇ (ਵੈਰੀ ਦੇ ਦੁੱਖ ਦੇਣ ਦੀ ਸੁਰਤ) ਨਾ ਬਣਾਵੇ । [5]ਸਾਰੀ ।

ਧੁਖਾਵਨ[1]।ਲਰਿ ਕਰਿ ਨਿਤ ਰਿਪੁ ਬਲੀ ਖਪਾਵਨ॥੯॥ਇਸ ਕਾਰਨ ਰਣ ਮਹਿਦ ਅਖਾਰੇ।ਹਮ ਨੋ ਘਾਲੇ ਹੋਇਂ ਪਵਾਰੇ[2]। ਜਲ ਪਹੁੰਚਾਇ ਹਿਮਾਯਤ ਕਰੀਅਹਿ–। ਇਮ ਸਿੰਘਹੁ ਤਟ ਪਹੁੰਚਿ ਉਚਰੀਅਹਿ ॥੧੦॥ ਬਹੁਰ ਤੀਰ ਤੇ ਤੀਰ ਲਕੀਰ[3]।ਖੈਂਚਤਿ ਪਹੁੰਚਹੁ ਪੁਰਿ ਮਹਿਂ ਬੀਰ। ਹਟਿਕੈ ਦ੍ਰਿਸ਼ਟਿ ਨ ਕਰਹੁ ਪਿਛਾਰੀ। ਬਿਨਾ ਬਿਲੋਕੋ ਗਮਹੁ ਅਗਾਰੀ ॥ ੧੧ ॥ ਜਿਹ ਠਾਂ ਚਹਹੁ ਤਹਾਂ ਜਲ ਆਵੈ।ਤੁਮਰੋ ਸਕਲ ਕਾਜ ਨਿਬਹਾਵੈ'। ਸੁਨਿ ਕਲਗ਼ੀਧਰ ਕੀ ਬਰਬਾਨੀ।ਨਿਕਟ ਜਿ ਤਬਿ ਸ਼ਰਧਾ ਧਰਿ ਮਾਨੀ॥੧੨॥ਲੈ ਕਰਿ ਬਾਨ ਪ੍ਰਭੂ ਤੇ ਗਯੋ।ਜਾਇ ਕਿਨਾਰੇ ਪਹੁੰਚਤਿ ਭਯੋ।ਸਤੁੱਦ੍ਰਵ ਕੋ ਸਭਿ ਕਹਯੋ ਸੰਦੇਸਾ। [4]ਯਾਦ ਕਰਹਿਂ ਤੁਝ ਗੁਰ ਜਗਤੇਸ਼ਾ ॥ ੧੩ ॥ ਸ਼੍ਰੀ ਗੁਰ ਗੋਬਿੰਦ ਸਿੰਘ ਪੁਨੀਤ । ਤੋਹਿ ਬੁਲਾਵਨ ਚਾਹਤਿ ਚੀਤ।ਅਪਨੋ ਬਾਨ ਨਿਸ਼ਾਨੀ ਦੀਨਾ'। ਇਮ ਕਹਿ ਨਿਜ ਮੁਖ ਫੇਰਨਿ ਕੀਨਾ ॥ ੧੪ ॥ ਐਂਚਿ ਲਕੀਰ ਤੀਰ ਕੀ ਤੀਰ[5] । ਗਮਨਜੋ ਪੁਨ ਪੁਰਿ ਦਿਸ਼ਿ ਕੋ ਬੀਰ । ਰੇਖ ਨਿਕਾਰਤਿ ਆਵਤਿ ਆਗਾ । ਸਤਦ੍ਰਵ ਜਲ ਪੀਛੇ ਤਿਸ ਲਾਗਾ ॥ ੧੫ ॥ ਤੀਰ ਲਕੀਰ ਨੀਰ ਗੰਭੀਰ । ਗਮਨਜੋਂ ਆਇ ਬੀਰ ਪੁਰਿ ਤੀਰ । ਮਨ ਮਹਿਂ ਭਯੋ ਭਰਮ ਤਿਸ ਕੇਰੋ।–ਆਵਤਿ ਜਲ ਕੈ ਨਹੀਂ ਪਿਛੇਰੋ॥੧੬॥ਸਤਿਗੁਰ ਕੀ ਆਗਯਾ [6]ਇਨ ਮਾਨੀ। ਕਿਧੌਂ ਨ ਮਾਨੀ[7] ਆਇ ਨ ਪਾਨੀ[8]–। ਗ੍ਰੀਵ ਮੋਰਿਕੈ ਕੀਨ ਬਿਲੋਕਨ । ਆਇ ਪ੍ਰਵਾਹ, ਨ ਹੁਇ ਕਿਮ ਰੋਕਨ ॥੧੭॥ ਨਦੀ ਤੀਰ ਤੇ ਤੀਰ ਲਕੀਰ[9]।ਤਹਿਂ ਕੋ ਆਵਤਿ ਨੀਰ ਗਹੀਰ । ਗੰਗਧਾਰ ਸਮ ਉੱਜਲ ਧਾਰਾ । ਹੋਇ ਦੁਗਧ ਸਮ ਬੇਗਹਿ ਧਾਰਾ ॥ ੧੮ ॥ ਰਿਦੈ ਸਿੰਘ ਕੇ ਦੀਰਘ ਭਾਸੈ । ਜਨੁ ਜਲ ਧਾਰ ਆਇ ਲਖਿ ਤਾਸੈਂ[10]। ਬਹੁਰ ਬਿਚਾਰਤਿ ਭਾ ਉਰ ਐਸੇ।–ਹਮਰੋ ਹੁਇ ਬਚਾਇ ਅਬਿ ਕੈਸੇ॥ ੧੯ ॥ ਮੈਂ ਲੈ ਕਰਿ ਜਬਿ ਪੁਰਿ ਮਹਿਂ ਬਰੋਂ । ਜਹਿਂ ਕਹਿਂ ਜਲ ਬਿਸਾਲ ਕੋ ਕਰੋਂ।ਦੁਰਗ ਆਦਿ ਸਭਿ ਸਦਨ ਗਿਰਾਵੈ । ਜਲ ਆਗੈ ਕੋ ਠਹਿਰਨ ਪਾਵੈ ॥ ੨੦ ॥ ਨਿਸ ਕੋ ਸਮਾ, ਨ ਜਾਨੈ ਕੋਈ । ਲਖਹਿਂ ਲੋਕ ਕਸਾ ਪਰਲੈ ਹੋਈ । ਨਰ ਨਾਰੀ ਨਿਰਨੈ ਕਸਾ ਕਰੈਂ।ਜਲ ਕੋ ਕਸ਼ਟ ਅਚਾਨਕ ਪਰੈ॥੨੧॥ਅਬਿ ਮੈਂ ਜੋ ਕਰ

[1]ਖਾਲਸੇ ਦਾ ਵੈਰ ਦੁੱਖ ਰਿਹਾ ਹੈ । [2]ਪੁਆੜੇ ਭਾਵ ਜੰਗ। [3]ਕਿਨਾਰੇ ਤੋਂ ਲੈਕੇ ਬਾਣ ਦੀ ਲਕੀਰ। [4]ਕੰਢੇ ਤੇ ਤੀਰ ਨਾਲ ਲੀਕ ਖਿੱਚਕੇ। [5]ਇਸ (ਪਾਣੀ)ਨੇ ਮੰਨੀ ਹੈ ਕਿ ਨਹੀਂ ਮੰਨੀ ? [6]ਪਾਣੀ ਆ ਰਿਹਾ ਹੈ ਕਿ ਨਹੀਂ । [7]ਤੀਰ ਦੀ ਲਕੀਰ । [8]ਮਾਨੋਂ ਜਲ ਦਾ ਪ੍ਰਵਾਹ ਆ ਰਿਹਾ ਉਸ ਨੇ ਜਾਣਿਆਂ।

ਜੋਰਿ ਹਟਾਵੌਂ। ਨਰ ਨਾਰਿਨ ਜੁਤਿ ਨਗਰ ਬਚਾਵੌਂ।ਜੋ ਪ੍ਰਵਾਹ ਕੋ ਲੇ ਕਰਿ ਜਾਵਉਂ। ਲਗੈ ਪਾਪ ਬਲ ਹੈ ਨ ਮਿਟਾਵਉਂ[1]–॥ ੨੨॥ ਇੱਤਮਾਦਿਕ ਬਿਚਾਰ ਕਰ ਬੰਦੇ[2]ਖੰਭਹੁ ਪ੍ਰਵਾਹ ਜੁ ਬੇਗ ਬਿਲੰਦੇ'। ਲਗਾਵਨ ਹਾਰ ਜਬੈ ਇਮ ਕਹਜੋ। ਪੁਰਿ ਤੇ ਪਰੇ ਪ੍ਰਵਾਹੁ ਹਟਿ ਰਹਜੋ ॥੨੩॥ ਜਬਿ ਇਸ ਕੋ ਕੁਛ ਦੀਖਜੋ ਨਾਂਹੀ। ਤਹਿੰ ਤੇ ਚਲਿ ਆਯੋ ਪੁਰਿ ਮਾਂਹੀ। ਸ਼੍ਰੀ ਕਲਗ਼ੀਧੰਰ ਕੋ ਕਰਿ ਨਮੋ। ਹਾਥ ਜੋਰਿ ਬੋਲਜੋ ਤਿਹ ਸਮੋ॥੨੪॥ 'ਸ਼੍ਰੀ ਪ੍ਰਭੂ! ਬਖਸ਼ਹੁ ਖਤਾ ਹਮਾਰੀ। ਰੋਕਜੋ ਆਵਤਿ ਦੀਰਘ ਬਾਰੀ।ਜਬਿ ਮੈਂ ਤੀਰ ਲਕੀਰ ਨਿਕਾਰੀ। ਆਯੋ ਬਡੋ ਪ੍ਰਵਾਹੁ ਪਿਛਾਰੀ ॥ ੨੫ ॥ ਜਲ ਕੋ ਭੈ ਕਰਿ ਬਿਨੈ ਬਖਾਨੀ। ਹਟਜੋ ਪ੍ਰਵਾਹ ਦਿਖੰਤਿ ਨਿਸ਼ਾਨੀ[3]। ਭਯੋ ਲੋਪ ਪੁਨ ਦੇਖਜੋ ਨਾਂਹੀ। ਭਈ ਖਤਾ ਜਲ ਲਗਾਵਨਿ ਮਾਂਹੀ'॥੨੬॥ਸੁਨਿ ਸ਼੍ਰੀ ਮੁਖ ਤੇ ਬੋਲੇ ਤਹੀਂ**।'ਸਮਾ ਪਾਇ ਐਹੈ ਇਤ ਸਹੀ। ਹੁਇ-ਹਿਮਾਇਤੀ ਨਾਲਾ-ਨਾਮੂ। ਬਹੈ ਪ੍ਰਵਾਹ ਬਿਮਲ ਅਭਿਰਾਮੂ ॥ ੨੭॥ ਘਾਟ ਸੁਪਾਨ ਬਨਹਿੰ ਇਸ ਕੋਰੇ। ਜੋ ਮੱਜਹਿੰ ਫਲ ਪੈਂਨ ਬਡੇਰੇ।ਕਲਮਲ ਨਾਸ਼ ਕਰਹਿੰ ਚਿਰ ਕਾਲਾ'।ਇਮ ਕਹਿ ਭੂਸ਼ਨ ਭਏ ਕ੍ਰਿਪਾਲਾ ॥ ੨੮ ॥ ਇਸੀ ਰੀਤਿ ਘੇਰਾ ਪਰਿ ਰਹਜੋ। ਅੰਨ ਨਿਖੁਟਤਿ ਸਭਿ ਦੁਖ ਲਹਜੋ। ਕਠਨ ਖੇਲ ਸਤਿਗੁਰੂ ਅਰੰਭਾ। ਸੁਨਿ ਪਿਖਿ ਸਭਿ ਕੋ ਹੋਤਿ ਅਚੰਭਾ ॥ ੨੯ ॥ ਸਿੱਖਨਿ ਕੋ ਸੁਇਨੇ ਸਮ ਭਾਵਨਿ। ਦੇਨਿ ਕਸੌਟੀ ਸੁੱਧ ਬਨਾਵਨ। ਜੋ ਬਾਰਹਿ ਬੈਨੀ ਲਗ ਭਯੋ। ਪਦ ਅਘਟਨ ਸੋ ਪੁਨ ਮਿਲਿ ਗਯੋ[4]॥੩੦॥ਸਿੱਖੀ ਤਿੱਖੀ ਜਨੋਂ ਖਗ ਧਾਰਾ।ਤਿਸ ਪਰ ਚਲਿਬੋ ਕਠਨ ਦੁਖਾਰਾ। ਪ੍ਰੇਮ ਲੀਨ ਦੀਨਸਿ ਮਨ ਵੱਟੇ[5]। ਰਹੈ ਸਾਬਤੀ ਸਿਰ ਕੋ ਸੱਟੇ[6] ॥ ੩੧ ॥ ਜਿਨ ਪਰ ਕ੍ਰਿਪਾ ਪ੍ਰਮੇਸ਼ੁਰ ਕੀਨਿ। ਸਤਿਗੁਰ ਚਰਨ ਸੌਂਪ ਮਨ ਦੀਨ। ਸ੍ਵਾਮੀ ਅੱਗੁ ਸੀਸ ਕੋ ਅਰਪੇ। ਕਾਟਨ ਕਰਹਿ ਭਾਂ ਕਨੋਂ ਉਰ ਛਰਪੇ ॥ ੩੨ ॥ ਤਜਜੋ ਅਪਨਪੌ ਅਰਪਜੋ ਜਬੈ। ਹੈਤਾ ਕਰਹਿ ਕੁਨ ਹੁਇ ਤਬੈ। ਤਿਮ ਸਭਿ ਸਿੰਘਨਿ ਅਰਪੇ ਪ੍ਰਾਨਾ। ਗੁਰ ਹਿਤ ਹੀ ਚਾਹਤਿ ਚਿਤ

[1]ਫਿਰ ਮੇਰੇ ਵਿਚ ਹਟਾਵਣੇ ਦਾ ਬਲ ਨਹੀਂ ਹੋਵੇਗਾ। [2](ਮੁਸਦੀ) ਨਿਸ਼ਾਨੀ ਦਿੱਸ ਰਹੀ ਹੈ। [3]ਤਿਸ ਤਾਈਂ। [4]ਨਾ ਘਟਣੇ ਵਾਲੀ ਅਵਸਥਾ ਨੂੰ ਪ੍ਰਾਪਤ ਹੋਇਆ। [5]ਪ੍ਰੇਮ ਲਿਆ ਤੇ ਮਨ ਬਦਲੇ ਵਿੱਚ ਦਿੱਤਾ। [6]ਸਿਰ ਦੇ ਵੱਟੇ ਸਿਦਕ ਕਾਇਮ ਰਹਿੰਦਾ ਹੈ।

*ਪਾ:—ਅਬ ਰਹੀ।

ਹਾਨਾ[1] ॥੩੩॥ ਮਹਾਂ ਛੁਧਿਤ ਹੈ ਦਿਵਸ ਗੁਜਾਰੈਂ । ਕਟ ਕਸਿ ਰਹੈਂ ਤੁਵੈ-
ਗਨ ਮਾਰੈਂ।ਪਾਉ ਪਾਉ ਭਰ ਕਬਿਕਬਿ ਅੰਨ।ਬਨੈ ਗੁਰੁ ਘਰ ਤੇ ਅਚਵੈਨ[2]
॥੩੪॥ਕੋਚਿਤ ਕਰਿ ਅਬੇਰ[3] ਨਿਕਸੈਤੇ।ਤਿਮਰ ਭਏ ਬਛ ਨਹੀਂ ਦਿਖੈਤੇ।
ਜਾਇਵਹਿਰ ਤੇ ਲਜਾਵਨਿ ਕਰੈਂ।ਕੋਚਿਤ ਨਾਮ ਆਸਰੇ ਥਿਰੈਂ॥੩੫॥ਇਕ
ਦਿਨ ਸਿੰਘਨ ਕਰੀ ਸਲਾਹਾ। ਆਨਹਿ ਅੰਨ ਗ੍ਰਾਮ ਕਿਸ ਮਾਂਹਾ। ਕਰਿ
ਮਸਲਤ ਨਿਸ ਮਹਿੰ ਚਲਿ ਗਏ । ਦੂਰ ਦੂਣ ਮਹਿੰ ਪ੍ਰਾਪਤਿ ਭਏ ॥ ੩੬ ॥
ਜਾਇ ਤਹਾਂ ਇਕ ਗ੍ਰਾਮ ਨਿਹਾਰਨੋ । ਬਰੇ ਅਚਾਨਕ ਅਰਨੋ ਸੁ ਮਾਰਨੋ ।
ਟੋਰਿ ਸਦਨ ਕੌ ਅੰਨ ਜਿਤੇਕ । ਬੈਧਨੋ ਪੋਟਨ ਬਿਖੈ ਤਿਤੇਕ॥੩੭॥ਕੋਤਿਕ
ਲਾਦ ਲੀਨ ਨਿਜ ਘੋਰੇ । ਘ੍ਰਿਤ ਮਿਸਟਾਨ ਪਾਇ ਜੋ ਟੋਰੇ। ਵਸਤੁ ਜੁ ਖੈਬੇ
ਕੀ ਤਹਿੰ ਪਾਈ । ਸੋ ਸਭਿ ਸਿੰਘਨਿ ਲੀਨਿ ਉਚਾਈ ॥ ੩੮ ॥ ਲੈ ਕਰਿ
ਨਿਕਸਿ ਚਲੇ ਮਗ ਪਰੇ। ਪੀਛੇ ਰੌਰ ਮਹਾਂ ਨਰ ਕਰੇ । ਗਹਿ ਗਹਿ ਹਾਥਨਿ
ਮਹਿੰ ਹੱਥਯਾਰੇ । ਮਿਲਿ ਕਰਿ ਪਰੇ ਸੰਬੂਹ ਪਿਛਾਰੇ ॥੩੯॥ ਜਿਨ ਸਿਰ ਪੋਟ
ਸੁ ਆਗੈ ਕਰੇ । ਪਾਛੈ ਰਹੈ ਤੁਪਕ ਕਰ ਧਰੈ । ਪਰੇ ਗੈਲ[4] ਸੋ ਮਾਰ ਹਟਾਏ।
ਤਮ ਮਹਿੰ ਡਰਤਿ ਨ ਕੋ ਨਿਯਰਾਏ ॥ ੪੦ ॥ ਖੈਬੇ ਹਿਤ ਦਿਨ ਕਿਤਿਕ
ਗੁਜ਼ਾਰਾ । ਆਨਨੋ ਅੰਨ ਤ੍ਰਾਸ ਨਿਰਵਾਰਾ।ਥਰੇ ਦੁਰਗ ਮਹਿੰ ਢਤੇ ਬੁਲਾਈ।
ਬਿਸਰਾਮੇ ਕਰਿ ਤਮਾਰ ਸੁ ਖਾਈ ॥ ੪੧ ॥ ਕਿਤਿਕ ਦਿਵਸ ਇਸ ਭਾਂਤਿ
ਬਿਤਾਏ।ਥਹੁਰ ਛੁਧਾ ਤੇ ਸਿਖ ਬਿਕੁਲਾਏ।ਬ੍ਰਿੱਛਨ ਕੀ ਲੇਂ ਛੀਲ ਉਤਾਰੀ।
ਕੂਟ ਕਰੈਂ ਖੈਬੇ ਹਿਤ ਤਮਾਰੀ॥੪੨॥ਕੋਤਿਕ ਲੇ ਤਰੁਵਰ ਕੇ ਪਾਤ।ਧਰਹਿੰ
ਅਗਨ ਪਰ ਰੀਂਧਹਿੰ ਖਾਤ । ਕੋਤਿਕ ਫਿਰਿਕੈ ਜਿਤ ਕਿਤ ਟੋਰ। ਫਲ
ਫੂਲਨ ਕੋ ਆਨਹਿੰ ਤੋਰ ॥ ੪੩ ॥ ਅਧਿਕ ਛੁਧਾ ਕੋ ਸਿੰਘ ਸਹਾਰੈਂ । ਹੋਇ
ਜੰਗ ਤੌ ਆਯੁਧ ਮਾਰੈਂ।'ਅਰਪਹਿੰ ਸੀਸ ਨਹੀਂ ਕਿਤ ਜਾਵੈਂ।ਗੁਰ ਹਿਤ ਦੈ
ਹੌਂ ਦੇਰ ਨ ਲਾਵੈਂ' ॥ ੪੪ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ
'ਸਤਦ੍ਰੂ ਨਾਲ ਲਿਆਵਨ' ਪ੍ਰਸੰਗ ਬਰਨਨੰ ਨਾਮ ਬਾਈਸਮੋਂ ਅੰਸੂ ॥ ੨੨ ॥

੨੩. [ਖਾਲਸੇ ਦੇ ਲੰਗਰ ਅਸਤਾਨੇ]।

ਦੋਹਰਾ ॥ ਪਾਵੈਂ ਸੰਕਟ ਛੁਧਾ ਕੋ ਤਊ ਰਹੈਂ ਧ੍ਰਿਤਿ ਧਾਰਿ । ਲਰਹਿੰ ਜੰਗ ਕੈ
ਅੰਨ ਹਿਤ ਕਰਹਿੰ ਉਪਾਇ ਬਿਚਾਰ ॥ ੧ ॥ ਚੌਪਈ ॥ ਅਰਧ ਨਿਸਾ
ਮਹਿੰ ਨਿਕਸੇ ਢੇਰ । ਮਿਲਿ ਕਰਿ ਸਿੰਘ ਸੁ ਕੂਖ ਬਡੇਰ।ਗਏ ਕੋਸ ਕੋਤਿਕ

[1]ਗੁਰੂ ਜੀ ਦੇ ਵਾਸਤੇ ਹੀ ਚਿੱਤ ਵਿਚ ਹਾਨਾ (ਭਾਵ ਸ਼ਹੀਦ ਹੋਣਾ) ਚਾਹੁੰਦੇ ਹਨ । [2]ਖਾਣਾ ਬਣਦਾ
ਹੈ । [3]ਦੇਰੀ ਨਾਲ । [4](ਜੋ) ਪਿੱਛੇ ਪਏ ।

ਚਲਿ ਜਬੈ। ਗ੍ਰਾਮ ਅਪਰ ਅਵਲੋਕਨੋ ਤਬੈ ॥੨॥ ਬਰੇ ਜਾਇ ਤਿਨ ਸਦਨ ਮਝਾਰੇ।ਸਭਿਹਿਨਿ ਕੋ ਦੈ ਕੈ ਡਰ ਭਾਰੇ।ਅੰਨ ਨਿਕਾਸਿ ਲੀਨ ਮਨ ਭਾਯੋ। ਬੰਧਿ ਬੰਧਿ ਕਰਿ ਸੀਸ ਉਠਾਯੋ॥੩॥ ਜਿਤਿਕ ਉਠਾਇ ਲੀਨ ਲੇ ਚਲੇ। ਹ੍ਵੈ ਸੁਚੇਤ ਹਟਤਨੋਂ ਸਭਿ ਮਿਲੇ[1]। ਲਰਨੋ ਨ ਕੋਊ ਮਿਲਨੋ ਨ ਅਰੀ। ਆਇ ਦੁਰਗ ਮਹਿ ਖੁਸ਼ੀ ਸੁ ਕਰੀ॥੪॥ਤੁਰਕਨ ਕੇ ਸੂਬੇ ਸੈਲੇਸ਼[2]।ਮਿਲਿਕੈ ਚਿੰਤਾ ਕਰੀ ਵਿਸ਼ੇਸ਼। "ਕਿਤ ਕੋ ਜਾਇ ਸਿੰਘ ਲੇ ਆਵੈਂ। ਅੰਤਰ ਅੰਨ ਬਰੇ ਭਟ ਖਾਵੈਂ" ॥ ੫ ॥ ਸੁਨਿ ਗਿਰਪਤਨ ਰਾਹੁ ਦਿਖਰਾਏ। ਇਤ ਕੋ ਗਏ ਉਤਹੁ ਚਲਿ ਆਏ। ਦੇਖਿ ਘਾਤ ਸਿੰਘਨ ਕੀ ਸਾਰੀ। ਤੁਰਕਨਿ ਰਖੀ ਚਮੂੰ ਕਰਿ ਤਯਾਰੀ ॥ ੬ ॥ ਦਸ ਬੀਸਕ ਨਰ ਹੇਰਨ ਹਾਰੇ। ਸਭਿ ਮਾਰਗ ਕੋ ਕਰਤਿ ਨਿਹਾਰੇ। ਲਗੇ ਰਹੈ ਲੈਬੇ ਹਿਤ ਭੇਤ। ਨਹਿੰ ਜਾਨਨੋਂ ਸਿੰਘਨ ਸੰਕੇਤ[3] ॥੭॥ ਇਕਠੇ ਹੋਇ ਗਮਨ ਤਬਿ ਕੀਨ।ਅੰਨ ਲੈਨ ਕੋ ਜਿਤ ਦਿਸ਼ ਚੀਨ। ਦੂਰ ਗਏ ਜਬਿ ਚਲਿ ਕਰਿ ਸੋਊ। ਗ੍ਰਾਮ ਜਹਾਂ ਜਾਨਤਿ ਥੇ ਜੋਊ ॥ ੮ ॥ ਤੁਰਕਨਿ ਕੇ ਨਰ ਹੇਰਿਸਿਧਾਏ।ਗਏ ਸਿੰਘ ਜਿਤਕੋ ਸੁ ਬਤਾਏ।ਚਢੀ ਚਮੂੰ ਭਾਰੀ ਤਤਕਾਲਾ। ਘਾਟਾ ਰੋਕਨੋ ਜਾਇ ਬਿਸਾਲਾ॥੯॥ਲੇ ਕਰਿ ਅੰਨ ਹਟੈ ਮਗ ਤਾਂਹੀ।ਭਯੋ ਭੇੜ ਭਾਰੀ ਭਟ ਜਾਂਹੀ[4]।ਜਬਿ ਦੁਇ ਦਿਸ਼ਿਨਿ ਪਿਖੇਰਿਪੁ ਆਏ। ਬਨੇ ਸੁਚੇਤ ਸੂਰ ਸਮੁਦਾਏ॥੧੦॥ਛੁਟੀ ਬ੍ਰਿੰਦ ਤਬਿ ਜ੍ਵਾਲਾਬਮਲੀ। ਗੁਲਕ ਬਰੂਦ ਭਰੀ ਅਰਿਦਮਲੀ[5]। ਸਿਰ ਤੇ ਪੋਟ ਉਤਾਰੀ ਸਬੈ। ਸ਼ੱਤ੍ਰੁਨਿ ਸਮੁਖ ਸਿੰਘ ਭੇ ਤਬੈ॥੧੧॥ਛੋਰਿ ਤੁਰੰਗਨ ਕੋ ਤਤਕਾਲੇ।ਆਗੇ ਭਏ ਖੜ੍ਗ ਗਹਿ ਢਾਲੇ। ਖਰੇ ਰੋਕ ਸ਼ੱਤ੍ਰੁ ਜਹਿੰ ਘਾਟੇ।ਤਹਿੰ ਲੌ ਪਹੁੰਚਿ ਬੋਲ ਬਹੁ ਡਾਟੇ ॥੧੨॥ ਨਿਕਸਨਿ ਜਤਨ [6]ਬਿਲੋਕਿ ਬਿਚਾਰੇ ।ਨਹਿੰ ਪ੍ਰਾਪਤ ਕਜ਼ਾ ਕਰਹਿੰ ਬਿਚਾਰੇ।ਆਪਸ ਬਿਖੈ ਕਹਿਨ ਤਬਿ ਲਾਗੇ।"ਸਿੰਘਹੁ ਸੁਨਹੁ ਬਚਤਿ ਨਹਿੰ ਭਾਗੇ ॥੧੩॥ ਜੋ ਅਬਿ ਮਿਲਹਿੰ ਤਊ ਨਹਿ ਛੋਰਹਿੰ। ਮਾਰਨ ਮਰਨ ਹਮਹੁ ਸਨ ਲੋਰਹਿੰ। ਯਾਂਤੇ ਪ੍ਰਾਨ ਦੇਨ ਹੀ ਬਨੈ। ਧਰਮ ਗਏ ਕਜ਼ਾ ਜੀਵਹੁ ਘਨੈ ॥੧੪॥ਦੋਨਹੁ ਲੋਕ ਨਹੀਂ ਅਬਿ ਖੋਵਹੁ। ਮਰਨਿ ਸਮੈਂ ਗੀਦੀ ਨਹਿੰ ਹੋਵਹੁ। ਸਨਮੁਖ ਗਮਨਹੁ ਜਹਿੰ ਰਿਪੁ ਘਾਟੇ। ਕਾਟਹੁ ਖੜ੍ਗਨ ਤੇ ਅਧਵਾਟੇ ॥ ੧੫ ॥ ਘਟ ਮਹਿੰ ਪ੍ਰਾਨ ਰਹੇ ਥਿਰ ਜਾਵਦ । ਬਾਹਹੁ ਤਰਵਾਰਨ

---

[1]ਹਟਣ ਵੇਲੇ ਆਪਸ ਵਿਚ ਸ਼ਾਦੇ ਮਿਲੇ। [2]ਗਿਰਪਤੀ। [3]ਸਿੰਘਾਂ ਦੇ ਇਸ (ਵੈਰੀਆਂ) ਦੀ ਮਿਥੀ ਗਲ ਨੂੰ ਨਾ ਜਾਣਿਆਂ।[4]ਜਿੱਥੇ ਸੂਰਮੇ ਸਨ ਓਥੇ ਭਾਰੀ ਭੇੜ ਹੋਇਆ।[5]ਵੈਰੀਆਂ ਨੂੰ ਮਾਰਨਵਾਲੀ।

ਕੋ ਤਾਵਦ। ਸ਼੍ਰੀ ਕਲਗ਼ੀਧਰ ਸਿਮਰਤਿ ਮਰਹੁ। ਜਨਮ ਮਰਨ ਭਵਜਲ ਤੇ ਤਰਹੁ'॥੧੬॥ਇਮ ਕਹਿ ਕਰਵਾਰਨ ਕਰਿ ਨੰਗੀ।ਛੁਧਿਤ ਸ਼ੂਮਤਿ ਬਹੁ ਦੁਰਬਲ ਅੰਗੀ। ਗੁਰ ਕੋ ਪ੍ਰੇਮ ਅਧਿਕ ਬਲ ਭਰਨੋ। ਭਿੜੇ ਭੇੜ ਭਟ ਸੈਘਰ ਕਰਨੋ॥੧੭॥ ਕਿਹ ਇਕ ਦੁਇ ਕਿਹ ਤ੍ਰੈ ਅਰੁ ਚਾਰੇ। ਮਾਰਿਮਾਰਿ ਕਰਿਮਰੇ ਜੁਝਾਰੇ। ਪੰਚ, ਖਸ਼ਟ, ਕਿਹ ਸਪਤ, ਅਸ਼ਟ ਹਤਿ। ਗਿਰੇ ਪ੍ਰਾਣ ਦੀਨੇ ਰਣ ਗੁਰ ਹਿਤ ॥੧੮॥ ਤੁਰਕਨਿ ਚਮੂੰ ਹਜ਼ਾਰਹੁ ਧਾਈ। ਥੋਰੇ ਸਿੰਘ ਕਹਾਂ ਬਨਿ ਆਈ*। ਤੁਰਕ ਸੈਂਕਰੇ ਲੇ ਕਰਿ ਸੰਗ। ਮਰੇ ਬੀਰ ਕਰਿ ਕੈ ਬਡ ਜੰਗ ॥ ੧੯ ॥ ਕਰੇ ਕਤਲ ਸਭਿ ਤੁਰਕਨਿ ਘੇਰਿ।ਤਹਿੰ ਤੇ ਹਟੇ ਮਾਰ ਕਰਿ ਫੇਰ। ਇਤ ਸਤਿਗੁਰ ਕੋ ਸੁਧ ਨਹਿੰ ਪਾਈ। ਚਢੈਂ ਤਿਨੋ ਹਿਤ ਲੋਤਿ ਬਚਾਈ ॥ ੨੦॥ ਪੁਨ ਰੁਕਿ ਗਏ ਨ ਮਾਰਗ ਪਾਯੋ। ਤੁਰਕਨਿ ਦਲ ਦੀਰਘ ਚਲਿ ਆਯੋ। ਇਤ ਅਨੰਦਪੁਰਿ ਧਰਤਿ ਪ੍ਰਤੀਛਨ। ਨਹਿੰ ਆਏ ਤਬਿ ਕਰੇ ਨਿਰੀਛਨ[1] ॥ ੨੧ ॥ ਹੁਇ ਨਿਰਾਸ ਗੁਰ ਕੇ ਢਿਗ[2] ਗਏ। ਸਕਲ ਇ੍ਰਤੰਤ ਬਤਾਵਤਿ ਭਏ। 'ਅਮੁਕੇ ਸਿੰਘ ਅੰਨ ਕੇ ਕਾਰਨ। ਗਏ ਹੁਤੇ ਮਿਲਿਗੇ ਰਿਪੁ ਦਾਰੁਨ ॥ ੨੨ ॥ ਘਾਟਾ ਰੋਕਿ ਸੰਘਾਰਨਿ ਕਰੇ। ਏਕ ਨ ਬਚਨੋ ਲਰੇ ਤਹਿੰ ਮਰੇ। ਕ੍ਰਿਪਾ ਸਿੰਧੁ ਤਿਨ ਕੀ ਗਤਿ ਕਰੀਅਹਿ। ਸੇਵਕ ਲਖਿ ਨਿਜ ਬਿਰਦ ਬਿਚਰੀਅਹ' ॥੨੩॥ ਸੁਨਿ ਸ਼੍ਰੀ ਮੁਖ ਫੁਰਮਾਵਤਿ ਭਏ।'ਬਿਨਾ ਹੁਕਮ ਤੇ ਵੈ ਕਨੋਂ ਗਏ। ਬੂਝਤਿ ਹਮ ਕੋ ਪੁਨ ਵੈ ਜਾਤੇ। ਬਨਤਿ ਸਹਾਇਕ ਤਬਿ ਸਭਿ ਭਾਂਤੇ ॥ ੨੪ ॥ ਤਉ ਸਾਬਤੀ ਸੋਂ ਦੇ ਪ੍ਰਾਨ[3]। ਕਰੋਂ ਪਲਤ ਮਹਿੰ[4] ਬਹੁ ਕੱਲਯਾਨ। ਜਹਿੰ ਸਤਿਸੰਗਤਿ ਬਾਸਹਿ ਮੇਰੀ। ਤਹਾਂ ਬਾਸ ਦੀਨਸਿ ਹਿਤ ਹੇਰੀ ॥ ੨੫ ॥ ਮੁਕਤਿ ਸਮੀਪ[5] ਦਈ ਸਭਿ ਹੀ ਕੋ। ਬਹੁਤ ਅਨੰਦ ਪਾਇ ਹਿਤ ਜੀ ਕੋ।ਰਖਹਿੰਸਾਬਤੀ ਜੋ ਸਿਖ ਮੇਰੇ।ਦੇਹਿੰ ਪ੍ਰਾਨ ਨਹਿੰ ਲਾਵਤਿ ਦੇਰੇ ॥ ੨੬ ॥ ਸਹਿਕਾਮੀ ਸਭਿ ਲੈ ਹੈਂ ਰਾਜ। ਭੋਗੈਂ ਭੂਅ ਕੋ ਸਕਲ ਸਮਾਜ। ਪੁਨ ਸਤਿਸੰਗ ਕਰੈਂ ਭਵ ਤਰੈਂ। ਨਿਸ਼ਕਾਮੀ ਗਤਿ ਲੇ ਰਣ ਮਰੈਂ' ॥੨੭॥ ਇੱਤਮਾਦਿਕ ਕਹਿ ਤੁਸ਼ਨਿ ਹੋਏ। ਛੁਧਿਤ ਸੁਭਟ ਰਹਿੰ ਪੁਰਿ ਸਭਿ ਕੋਏ। ਆਦਿ ਪ੍ਰਸਾਦੀ ਹਾਥੀ ਖਰੇ। ਲਾਖਹੁ ਧਨ ਕੇ ਹਯ ਛੁਧ ਮਰੇ ॥੨੮॥ ਐਸੋ ਕਛੂ ਸ੍ਵਾਂਗ ਵਰਤਾਯੋ। ਪਰਖਨੋ ਸਿਦਕ ਜਿਨਹੁੰ ਠਹਿਰਾਯੋ। ਇਕ ਗੁਰ

[1]ਸਿਰਨੇ ਫੀਤੇ। [2]ਦਿੱਤੇ ਹਨ ਪ੍ਰਾਣ (ਉਨ੍ਹਾਂ ਨੇ)। [3]ਪਲੋਕ ਵਿੱਚ। [4]ਸਾਮੀਪ ਮੁਕਤੀ।

*ਪਾਠਾਂਤਰ ਕੀ ਨਜਾਈਂ।

ਦਰਸ਼ਨ ਕੋਰ ਅਧਾਰ। ਕਟ ਕਸਿ ਸਿੰਘ ਰਹੈਂ ਹੁਸ਼ਿਯਾਰ॥੨੯॥ਕਬਿ ਕਬਿ ਪਾਉ ਅੰਨ ਕੋ ਖਾਵੈਂ। ਪਠਿ ਬਾਨੀ ਸਤਿਨਾਮ ਧਿਆਵੈਂ । ਏਕ ਰਜਤਪਣ ਸੇਰ ਬਿਕੰਤਾ[1]।ਸੋ ਭੀ ਖੋਜਤਿ ਕਹੂੰ ਲਭੰਤਾ ॥੩੦॥ ਲਾਖਹੁ ਕੋ ਹਯ ਖਰੇ ਤਬੇਲੇ । ਖਾਇੰ ਮਲੀਦਾ ਸਦਾ ਮਹੇਲੇ[2]। ਤਿਨ ਕੋ ਦੇਤਿ ਨਹੀਂ ਬਹੁ ਖਾਨੇ। ਦੁਰਬਲ ਹੋਏ ਮਾਸ ਸੁਕਾਨੇ ॥੩੧॥ ਤਿਮ ਹਾਥੀ ਜਿਨ ਕੀਮਤਿ ਨਾਂਹਿ। ਲਾਖਹੁ ਖਰਚੈਂ ਤਊ ਨਪਾਹਿ। ਤ੍ਰਿਣਦਾਨੇ ਬਿਨ ਸੂਕਤਿ ਖਰੇ[3]।ਤਿਨਕੇਦਾਸ ਛੁਧਾ ਦੁਖ ਭਰੇ॥੩੨॥ਅਤਿ ਸੂਖਮ ਜਿਨ ਭਏ ਸਰੀਰ। ਧਰਹਿੰ ਕਹਾਂ ਲਗਿ ਛੁਖੇ ਧੀਰ। ਸਗਰੇ ਸਿੰਘਨ ਕੀ ਗਤਿ ਤੈਸੇ। ਛੁਧਾ ਕਸ਼ਟ ਸਭਿ ਕੋ ਇਕ ਜੈਸੇ ॥੩੩॥ਕੇਤਿਕ ਦਿਨ ਇਮ ਛੁਧਤਿ ਬਿਤਾਏ । ਏਕ ਸਮੈ ਚਲਿ ਕਰਿ ਤਹਿੰ ਆਏ । ਖਾਸ ਤੁਰੰਗ ਮਤੰਗ ਤਵੇਲਾ ।ਜਿਨ ਪਰ ਬੀਤਨੋ ਕਾਲ ਦੁਹੇਲਾ[4] ॥ ੩੪॥ਜਬੈ ਹਯਨਿ ਮਹਿੰ ਗਏ ਗੁਸਾਈਂ। ਹੇਰਿ ਹੇਰਿ ਹਹਿਰਤਿ ਹਿਹਨਾਈ । ਧਰ ਧਰ ਖੁਰ ਹਤਿ ਸ਼ਬਦ ਉਠਾਵੈਂ । ਗਜ ਫੁੰਕਾਰਤਿ ਸੁੰਡ ਕੁਮਾਵੈਂ ॥ ੩੫॥ ਤਿਨ ਕੇ ਸੇਵਕ ਦੁਇ ਕਰ ਜੋਰਿ। ਬਿਨੈ ਕਰੀ ਲਹਿ ਛੁਧਿ ਦੁਖਘੋਰ। ਸ੍ਰੀ ਪ੍ਰਭ ਜੀ ! ਅਬਿ ਹੈਂ ਹਤਿ ਪ੍ਰਾਨ। ਬਿਨਾ ਅੰਨ ਤੇ ਜੀਵਨ ਹਾਨ॥੩੬॥ ਭੋਜਨ ਦੇਹੁ ਕਿ ਦਿਹੁ ਸੰਤੋਸ਼ਾ । ਜਿਸ ਤੇ ਹਮ ਕੋ ਹੋਇ ਭਰੋਸਾ । ਆਪ ਕ੍ਰਿਪਾਲ ਕਰਹੁ ਪ੍ਰਭੁ ਕਰੁਨਾ । ਨਰ ਘੋਰੇ ਮਹਿੰ ਸਭਿ ਤੁਮ ਸ਼ਰਨਾ ॥੩੭॥ ਹਾਡ ਚਾਮ ਕੇ ਤਨ ਬਨਿ ਰਹੇ। ਬਲ ਪਲ[5] ਰੁਧਿਰ ਨ ਰੰਚਕ ਅਹੇ। ਸਹੈਂ ਕਹਾਂ ਲਗਿ ਸੰਕਟ ਏਤ । ਚਹੀਏ ਨਿੱਤ ਜੁ ਖੈਬੇ ਹੇਤ[6] ॥ ੩੮ ॥ ਸੁਨਿ ਸਭਿ ਤੇ ਅਨਸੁਨ ਹੀ ਕੀਨਿ[7]। ਬ੍ਰਿਤੀ ਉਦਾਸ ਨ ਉੱਤਰ ਦੀਨ।ਦ੍ਰਿਸ਼ਟਿ ਬਿਖੈ ਕਰਿ ਸਭਿ ਇਕ ਸਾਰੀ। ਗਏ ਬਹੁਰ ਤੂਸ਼ਨ ਮੁਖ ਧਾਰੀ॥੩੯॥ ਸ਼ੋਭਾ ਸੁਨਹੁ ਕਹਤਿ ਬ੍ਰਿਧ ਭਾਈ[8] । ਕਿਤ ਮਗ ਮੈਂ ਪਹੁੰਚਹੋ ਤਹਿੰ ਜਾਈ[*] । ਦਰਸ਼ਨ ਕਰਿ ਪਦ ਟੇਕਹੋ ਮਾਥਾ। ਖੁਸ਼ੀ ਕਰੀ ਬਹੁ ਸ਼੍ਰੀ ਗੁਰ ਨਾਥ॥੪੦॥ ਬਹੁਰ ਜਾਇ ਮੈਂ ਡੇਰਾ ਕਰਹੋ।ਸਰਬ ਦੁਰਗ ਸਿੰਘਨਿ ਮੁਨਿ ਪਰਹੋ।ਮਿਲਿਕੈ

---

[1]ਸੇਰ ਅੰਨ ਰੁਪੱਯੇ ਦਾ ਵਿਕਦਾ ਹੈ। [2]ਮਲੀਦਾ=ਚੂਰੀ। ਨਿਹਾਰੀ ਜੋ ਗੁੜ ਛੋਲਿਆਂ ਦਾ ਆਟਾ ਆਦਿ ਮਲਕੇ ਬਣਦੀ ਹੈ। ਮਹੇਲਾ=ਗੁੜ ਮੋਠ ਗਾਜਰਾਂ ਉਬਾਲੇ ਹੋਏ। ਗੁੜ ਤੋਲ ਮੋਠ ਮਾਂਹ ਆਦਿ ਉਬਾਲੇ ਹੋਏ। [3]ਖੜੇ ਸੁੱਕਦੇ ਹਨ। [4]ਦੁਖਦਾਈ। [5]ਮਾਸ। [6]ਭਾਵ ਗੁਰੂ ਜੀ ਨੇ ਮੁਢਕੇ ਅਣਸੁਣੀ ਕਰ ਦਿੱਤੀ। [7]ਭਾਈ ਰਾਮ ਕੋਰ ਸਾਹਿਬ ਜੀ ਕਹਿੰਦੇ ਹਨ ਕਿ"'। [8]ਮੈਂ ਕੋਈ ਰਸਤਾ (ਪਾਕੇ)ਉਥੇ(ਅਨੰਦਪੁਰ ਘੇਰੇ ਵਿੱਚ) ਜਾ ਪਹੁੰਚਾ। *ਦੇਖੋ ਗੁਰ ਬਿਃ ਧਿਆ ੨੭; ਅੰਕ੧੨੨।

ਸਭਿ ਆਏ ਮੁਝ ਪਾਸ। ਮਹਾਂ ਛੁਧਾਤਰ ਜਿਯਨ ਨ ਆਸ ॥ ੪੧ ॥ ਕਹੋ ਸਭਿਨਿ 'ਸਤਿਗੁਰ ਕੇ ਪਾਸ। ਚਲਿਕੈ ਆਪ ਕਰਹੁ ਅਰਦਾਸ।–ਸਾਥ ਸੁਖੀ ਰਖਿ ਰਿਪੁ ਕੋ ਮਾਰਨ[1]–।ਇਹ ਕੀਨਸਿ ਉਪਦੇਸ਼ ਉਚਾਰਨਿ॥੪੨॥ ਸੋ ਅਬਿ ਸਮਾ ਆਪ ਪ੍ਰਭੁ ਕਰੀਏ। ਮਰਤਿ ਸਭਿਨਿ ਕੇ ਪ੍ਰਾਨ ਉਬਰੀਏ॥ ਦੇਹੁ ਅੰਨ ਜਿਸ ਤੇ ਥਿਰ ਰਹੈਂ । ਨਹੀਂ ਛੁਧਾ ਕੇ ਸੈਕਟ ਸਹੈਂ[2]॥੪੩॥ਸਭਿ ਕੀ ਗਤਿ ਜੁਤਿ ਕਸ਼ਟ ਨਿਹਾਰੀ[3]।ਜਥਾ ਕ੍ਰਿਖੀ ਸੂਕਤਿ ਬਿਨ ਬਾਰੀ। ਇਕ ਦਿਨ ਬੀਚ ਪਾਇ[4], ਗੁਰ ਪਾਸ।ਸਭਿ ਦਿਸ਼ ਤੇ ਕੀਨਸਿ ਅਰਦਾਸ॥ ੪੪ ॥ 'ਹਾਥ ਜੋਰਿ ਮੈਂ ਕਹੌਂ ਬਿਨੰਤ । ਸੁਨੀਏ ਪ੍ਰਭੁ ਮਾਲਕ ਭਗਵੰਤ ! ਨਿਜ ਕੁਟੰਬ ਕੀ ਸੁਧਿ ਨਹਿ ਲੇਤਿ । ਜਿਨ ਕੋ ਆਇ ਪੁਜਨੋ ਮ੍ਰਿਤੁ ਹੇਤ ॥੪੫॥ ਬਿਨ ਭੋਜਨ ਇਕ ਦਿਨ ਬਿਤਵਾਇ।ਪ੍ਰਾਨੀ ਕੀ ਸੁਧਿ ਬੁਧਿ ਸਭਿ ਜਾਇ। ਬੀਤਨੋ ਮਾਸ ਛੁਧਿਤਿ ਹੀ ਰਹਿਤੇ । ਨਹੀਂ ਪਾਉ ਭੀ ਇਕ ਦਿਨ ਲਹਿਤੇ ॥੪੬॥ ਕਸਿ ਕਟ ਬਹੁਰੋ ਜੋਗ ਕਰੈਤੇ । ਬਿਨ ਅਧਾਰ ਯਾਂ ਤੇ ਬਿਸਮੈਂਤੇ। ਰਾਤਿ ਸਕਲ ਮਹਿ ਜਾਗ੍ਰਨ ਕਰੈਂ।ਬੈਠਿ ਮੋਰਚਨਿ ਦਿਨ ਮਹਿ ਲਰੈਂ॥੪੭॥ ਬਾਰਨ, ਬਾਜੀ[5], ਬੀਰ ਬਿਸਾਲੇ । ਸਰਬ ਭਾਂਤ ਕੇ ਸੇਵਕ ਜਾਲੇ। ਦਰਸ ਆਪ ਕੋ, ਇਸੀ ਭਰੋਸੇ । ਬੀਤਹਿ ਸਭਿ ਦਿਨ ਧਰਿ ਸੈਤੋਸ਼ੇ॥੪੮॥ਜੀਵਨ ਹੇਤੁ ਅਪਰ ਨਹਿ ਜਾਨਾ। ਧ੍ਯਾਨ ਆਪ ਕੋ ਜਾਇ ਨ ਪ੍ਰਾਨਾ। ਸਭਿ ਅਲਪੱਗ੍ਯ ਕਹਾਂ ਗਤਿ ਜਾਨੈਂ । ਲਖਹੁ ਆਪ ਹੀ ਜੋ ਕ੍ਰਿਤ ਠਾਨੈਂ ॥੪੯॥ ਅਬਿ ਮਰਿਬੇ ਮਹਿ ਦੇਰ ਨ ਕੋਈ । ਬੋਲ ਸਕਹਿ ਨਹਿ ਬਿਹਬਲ ਹੋਈ । ਚਹੁੰ ਓਰ ਤੁਰਕਨਿ ਕੋ ਘੇਰਾ । ਯਾਂਤੇ ਸਭਿ ਕੋ ਕਸ਼ਟ ਬਡੇਰਾ[6] ॥ ੫੦ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮ ਰੁਤੌ 'ਛੁਧਤ' ਪ੍ਰਸੰਗ ਬਰਨਨੰ ਨਾਮ ਚੌਕ ਦਿੰਸਤੀ ਅੰਸੂ ॥ ੨੩ ॥ ੨੪. [ਇਕ ਸਿੱਖ ਨੇ ਪਾਰਸ ਭੇਟਾ ਕੀਤਾ]।

ਦੋਹਰਾ॥ਸੁਨਿ ਕਰਿ ਬਿਨੈ ਜੁ ਮੈਂ ਕਹੀ ਕ੍ਰਿਪਾ ਨਿਧਾਨ ਸੁਜਾਨ।ਦੇਨਿ ਲਗੀ ਪੁਨ ਅੰਨ ਕੋ ਪਰਖੇ ਸਿੰਘ ਮਹਾਨ ॥ ੧ ॥ ਚੌਪਈ ॥ ਦੇ ਕਰਿ ਕਸ਼ਟ ਸ਼ੁੱਧ ਉਰ ਕਰੇ । ਉਚਿਤ ਮਹਾਂ ਸੁਖ ਕੋ ਉਰ ਧਰੇ । ਤ੍ਰਿਪਤਿ ਭਏ ਸਭਿ ਪਾਇ ਅਹਾਰਾ । ਗਜ ਬਾਜੀਨਿ ਦੀਨਿ ਤਬਿ ਚਾਰਾ॥੨॥ਜੇ ਮਰਿ ਗਏ ਗੁਰੂ ਪੁਰਿ ਬਾਸ਼ੇ । ਜੀਵਤਿ ਲਰਤਿ ਫਿਰਤਿ ਕਟ ਕਸੇ । ਕੇਤਿਕ ਦਿਵਸ ਬਿਤੇ ਸੁਖ ਪਾਈ । ਕਿਸੂ ਦੇਸ਼ ਤੇ ਸੈਗਤਿ ਆਈ ॥੩॥ਘੇਰਾ ਹੋਰਿ ਠਠਕ ਹਿਯ ਰਹੋ।

[1]ਸਾਥੀਆਂ ਨੂੰ ਸੁਖੀ ਰੱਖਕੇ ਤੇ ਵੈਰੀਆਂ ਨੂੰ ਮਾਰਨਾ ਹੈ। [2]ਸਾਰਿਆਂ ਦੀ ਹਾਲਤ ਕਸ਼ਟ ਸਹਿਤ ਵੇਖੀ। [3]ਇਕ ਦਿਨ ਦਾ ਫਰਕ ਪਾਕੇ। [4]ਹਾਥੀ, ਘੋੜੇ।

ਜਤਨ ਰਚਹਿ–ਕਿਮ ਗੁਰਮੁਖਿ ਲਹੈਂ[1]–ਘਾਤੁਪਾਇ ਕਿਸ ਹੂੰ ਧਨ ਦੀਨੋ। ਅੰਤਰਿ ਜਾਇ ਪ੍ਰਵੇਸ਼ਨ ਕੀਨੋ ॥ ੪ ॥ ਸਤਿਗੁਰ ਕੋ ਦਰਸ਼ਨ ਸੁਖੁ ਪਾਇ। ਕ੍ਰਾਂਤਿ ਭ੍ਰਾਂਤਿ ਕੀ ਭੇਟ ਚਢਾਇ। ਏਕ ਸਿਖ ਤਿਨ ਮਹਿ ਗੁਨਵੈਭਾ। ਪਾਰਸ ਪਾਸ ਛੁਪਾਇ ਰਖੰਤਾ ॥ ੫ ॥ ਤੁਰਕ ਆਦਿ ਜੋ ਅਪਰ ਨਰੇਸ਼ਾ। ਤਿਨ ਤੇ ਧਾਰਹਿ ਤ੍ਰਾਸ ਵਿਸ਼ੇਖਾ।ਦੇਖਿ ਦਸ਼ਾ ਤਹਿ ਸਿੰਘਨਿ ਕੇਰੀ।ਨਿਖੁਟੋ ਸਕਲ ਵਸਤੁ ਇਸ ਬੇਰੀ ॥੬॥–ਸਭਿ ਹੀ ਕਸ਼ਟ ਪਾਇ ਕਰਿ ਰਹੇ। ਮਨ ਭਾਵਤਿ ਭੋਜਨ ਨਹਿ ਲਹੇ। ਇਹ ਪਾਰਸ ਮੈਂ ਗੁਰ ਕੋ ਦੈ ਕੈ। ਦਾਰਿਦ ਸਕਲ ਬਿਨਾਸ਼ੀ ਕੈ ਕੈ॥੭॥ਸੁਖ ਸੋ ਲਹੈਂ ਮਹਾਂ ਫਲ ਏਹ[2]। ਪ੍ਰਭੂ ਪ੍ਰਸੰਨ ਹੋਇ ਜਬਿ ਲੇਹਿ–।ਇਮ ਬਿਚਾਰ ਤਤਕਾਲ ਨਿਕਾਸਾ।ਧਰਨੋਚਰਨ ਅਰੁ-ਬਿੰਦਨਿ ਪਾਸਾ ॥੮॥ਮਨ ਮਹਿ ਕਰਿ ਹੈਕਾਰ ਘਨੇਰਾ। ਹਾਥ ਜੋਰਿ ਬੋਲਯੋ ਤਿਸ ਬੇਰਾ। 'ਪ੍ਰਭੂ ਜੀ ! ਇਹ ਪਾਰਸ ਮੈਂ ਦੀਨ। ਜਿਸ ਤੇ ਸਭਿ ਦਾਰਿਦ ਹੁਇ ਹੀਨ ॥੯ ॥ ਸ਼੍ਰੀ ਗੁਰ ਕੋ ਬਹੁ ਕਾਜ ਸੁਧਾਰੈ। ਤੁਰਕਨਿ ਤੇ ਨਾਂਹਿਨ ਦਲ ਹਾਰੈ। ਮਨ ਭਾਵਤਿ ਧਨ ਕਰੈ,ਗੁਸਾਈਂ ! ਦੁਖ ਭੁਖ ਸਭਿ ਕੋ ਦੇਹਿ ਗਵਾਈ' ॥ ੧੦ ॥ ਇਮ ਕਹਿ ਮਨ ਮਹਿਂ ਗਰਬ ਕਰੰਤਾ।–ਮੈਂ ਗੁਰ ਪਰ ਉਪਕਾਰ ਧਰੰਤਾ–। ਜਾਨਿ ਰਿਦੇ ਕੀ ਕਰ ਮਹਿ ਗਹਯੋ । ਨੀਕੀ ਰੀਤਿ ਸੁ ਪਾਰਸ ਲਹਯੋ[3]॥੧੧॥ਪੁਨ ਜਲ ਮਹਿ ਸੋ ਦਯੋ ਬਗਾਈ। ਜਹਿ ਤੇ ਖੋਜੇ ਹਾਥ ਨ ਆਈ। ਹੇਰਤਿ ਸਿੱਖ ਭਯੋ ਹੈਰਾਨਾ। ਇਕ ਟਕ ਪ੍ਰਭੁ ਕੋ ਦੇਖਨਿ ਠਾਨਾ॥ ੧੨ ॥–ਵਸਤੁ ਅਮੋਲਕ ਦੁਰਲਭ ਭਾਰੀ ॥ ਕਿਤਹੂੰ ਨ ਪੱਯਤਿ ਜਗਤ ਮਝਾਰੀ। ਤਿਸ ਕੀ ਕੀਮਤਿ ਗੁਰੂ ਨ ਜਾਨੀ। ਪਾਹਨ ਸਮ ਗੋਰਯੋ ਸ਼ਿਚ ਪਾਨੀ ॥ ੧੩ ॥ ਕਯੋਂ ਮੈਂ ਦਿਯੋ–ਬਿਸੂਰਤ ਘਨੋ। ਭਯੋ ਚਿੰਤ ਬਸਿ ਕੈਦੀ ਮਨੋ। ਉਰ ਸੰਤਾਪ ਮੇਟਿਬੇ ਕਾਰਨ।ਸ਼੍ਰੀ ਪ੍ਰਭੁ ਕੀਨੋ ਬਾਕ ਉਚਾਰਨ ॥੧੪॥ 'ਕਹਾਂ ਦਰਬ ਤੈਰੋ ਕੁਛ ਗਯੋ ? ਮੁਖ ਮੁਰਝਾਇ ਬਿਸੂਰਤਿ ਭਯੋ। ਪਥਰੀ ਅਰਪਨ ਕਰਿ ਧਰਿ ਭਾਇ।ਲਖੀ ਨਿਕੰਮੀ ਦਈ ਬਗਾਇ॥੧੫॥ ਕਰ ਜੋਰਤਿ ਸਿਖ ਕਹਿਓ ਅਗੋਰੇ। 'ਪਥਰੀ ਜਿਨ ਜਾਨਹੁ[4] ਗੁਰ ਮੋਰੇ ! ਨਹਿ ਅਵਨੀ ਥਲ ਮਹਿ ਕਿਸ ਥਾਨਾ। ਇਹ ਪਾਰਸ ਜਾਨਹੁ ਗੁਨਵਾਨਾ ॥ ੧੬ ॥ ਬਾਜੀ,ਬਾਰਨ, ਬੀਰ[5] ਬਿਸਾਲੇ। ਦੇਖੇ ਭੂਧਤਿ ਸਭੈ ਜਨ ਜਾਲੇ।

---

[1]ਜਿਵੇਂ ਗੁਰਾਂ ਦੇ ਮੁਖ ਦਾ ਦਰਸ਼ਨ ਕਰੀਏ। [2]ਸੁਖ ਨਾਲ ਲੈਣਗੇ (ਵਸਤੂਆਂ ਨੂੰ ਸਿੰਘ) ਇਸ ਦਾ ਵਡਾ ਫਲ ਹੋਵੇਗਾ [3](ਸਤਿਗੁਰਾਂ ਨੇ) ਦੇਖਿਆ। [4]ਪੱਥਰੀ ਨਾ ਜਾਣੋ। [5]ਘੋੜੇ, ਹਾਥੀ, ਸੂਰਮੇ।

ਲਰਤਿ ਘਨੋ ਤੁਰਕਨ ਕੋ ਸੈਗ। ਜਾਨਜੋ ਦਾਰਿਦ ਕੋਰ ਪ੍ਰਸੈਗ ॥ ੧੭ ॥ ਦੈ ਹੌਂ ਗੁਰ ਕੋ ਦਰਬ ਉਪਾਵੈਂ। ਰਖਿ ਸੈਨਾ ਬਡ ਜੰਗ ਮਚਾਵੈਂ। ਸਗਲ ਜਗਤ ਹੈ ਹੈ ਅਨੁਸਾਰੀ।ਜਿਸਕੋ ਚਹੈਂ ਰਖੈਂ ਦੈਂ ਮਾਰੀ ॥੧੮॥ ਰਾਵਰ ਕਰੀ ਕ੍ਰਿੱਤ ਅਬਿ ਐਸੇ। ਗੋਰਜੋ ਪਾਰਸ ਪਾਹਨ ਜੈਸੇ'। ਸੁਨਿ ਗੁਰ ਸਿਥਲ ਹੋਇ ਕਰ ਕਹਜੋ[1]।'ਸੋ ਹਮ ਨੇ ਪਾਰਸ ਨਹਿੰ ਲਹਜੋ ॥੧੯॥ ਜੋ ਕੀਮਤਿ ਜਾਨਤਿ ਬਡ ਤਾਂਹੀ। ਤੌ ਕਯੋਂ ਗੋਰ ਦੇਤਿ ਜਲ ਮਾਂਹੀ। ਅਬਿ ਚਿੰਤਾ ਨਿਜ ਰਿਦੈ ਬਿਸਾਰੋ। ਪਾਰਸ ਹਮਰੋ ਦੇਹ ਬਿਚਾਰੋ ॥ ੨੦ ॥ ਸਭਿ ਮਾਇਆ ਜਿਨ ਕੇ ਅਨੁਸਾਰੀ।ਚਹੈਂ ਦੇਤਿ[2] ਚਹਿ ਛੀਨੈਂ ਸਾਰੀ'।ਸੁਨਿ ਸਿਖ ਤ੍ਰਿਸ਼ਨ ਮਨ ਮਹਿੰ ਕਹਜੋ।—ਕਿਮ ਜਾਨਹਿ ਕੁਛ ਹਮ ਨਹਿੰ ਲਹਜੋ ॥ ੨੧ ॥ ਸਕਲ ਜਗਤ ਕੇ ਮਾਲਿਕ ਜੋਈ। ਤੌ ਪਾਰਸ ਦਿਖਰਾਵਹਿੰ ਸੋਈ। ਕੈ ਪਾਰਸ ਸਮ ਛੁਇ ਕੈ ਕਾਹੂੰ। ਕੈਚਨ ਕਰਹਿੰ ਬਨਾਵਨਿ ਤਾਂਹੂੰ ॥ ੨੨ ॥ ਪਤਾ ਰਿਦੈ ਮੋਰੇ ਤਬਿ ਆਵੈ। ਬਿਨ ਦੇਖੇ ਕਿਮ ਮਨ ਪਤਿਆਵੈ—। ਇੱਤਮਾਦਿਕ ਗਿਨਤੀ ਬਹੁ ਕਰਿਕੈ।ਬੈਠਿ ਰਹਜੋ ਚਿਤ ਚਿੰਤਾ ਧਰਿਕੈ ॥੨੩॥ ਤਿਸ ਕੀ ਲਖਿ ਕੈ ਗਤਿ ਮਹਾਰਾਜਾ। ਸਿਖ ਕੋ ਭਰਮ ਮਿਟਾਵਨਿ ਕਾਜਾ। ਕਰਨਿ ਪਿਸ਼ਾਬ ਉਠੇ ਚਲਿ ਗਏ।ਬੈਠਿ ਨਿਕਟ ਹੀ ਛੋਰਤਿ ਭਏ[3] ॥ ੨੪ ॥ ਉਠਿ ਕਰਿ ਖਰੇ ਭਏ ਤਬਿਹੇਰੇ।ਤਿਹ ਸਿਖ ਕੋ ਲੈ ਆਖਯਨੇਰੇ[4]।ਆਨਹੁ ਜਲ ਕੋ ਹਾਥ ਪਖਾਰੈਂ। ਸੁਨਿ ਕਰਿ ਲੈ ਪਹੁੰਚਜੋ ਤਿਸ ਬਾਰੈਂ ॥ ੨੫ ॥ ਥਿਤ ਹੈ ਗੁਰ ਕੇ ਹਾਥ ਧੁਵਾਏ। ਸਿਖ ਪਿਸ਼ਾਬ ਦਿਸ਼ ਦ੍ਰਿਸ਼ਟਿ ਚਲਾਏ। ਜਹਿੰ ਜਹਿੰ ਧਾਰਾ ਧਰਨੀ ਪਰੀ। ਕੁੰਦਨ[5] ਕੀ ਜਗਮਗ ਦੁਤਿ ਕਰੀ ॥ ੨੬ ॥ ਕਿਤਿਕ ਦੇਰਿ ਲਗਿ ਰਹਜੋ ਬਿਚਾਰਤਿ। ਠੀਕ ਕਰਨ ਕੋ[6] ਨੀਕ ਨਿਹਾਰਤਿ। ਚਾਮੀਕਰ ਭਾ ਨਿਸ਼ਚੈ ਕੀਨ। ਬੈਠਜੋ ਆਨਿ ਹਰਖ ਤੇ ਹੀਨ॥੨੭॥ ਮਹਿਮਾ ਲਖੀ, ਤਊ ਪਛੁਤਾਵੈ।—ਕਯੋਂ ਮੈਂ ਦਿਯੋ ਜ਼ਿ ਬਾਦ ਗੁਵਾਵੈਂ[7]—। ਮਨਹੁੰ ਲੂਟ ਲੀਨੋ ਬਨ ਮਾਂਹੂ। ਗਿਨਤੀ ਗਨਤਿ ਅਨਿਕ ਮਨ ਮਾਂਹੂ ॥ ੨੮ ॥ ਸਿਖ ਕੀ ਚਿੰਤਾ ਹਤਨੇ ਹੇਤਾ। ਬੋਲੇ ਸ਼੍ਰੀ ਸੋਢੀ ਕੁਲ ਕੇਤਾ। 'ਜੇ ਅਭਿਲਾਖਤਿ ਹੈ ਚਿਤ ਪਾਰਸ[8]ਤੌ ਜਲ ਮਹਿੰ ਬਰੀਐ ਤਜਿ ਆਰਸ[9] ॥੨੯॥ ਟੁਬਕੀ ਲਾਉ ਬੀਨ ਲੈ ਆਉ। ਰਖਹੁ ਸਮੀਪ ਰਿਦੈ ਹਰਖਾਉ'। ਉਠਿ ਨ ਸਕੈ ਸੁਨਿ ਕੈ ਦਬਿ

---

[1]ਢਿੱਲੇ ਜਿਹੇ ਹੋਕੇ ਕਿਹਾ। [2]ਚਾਹੀਏ ਦੇਂਦੀਏ। [3]ਭਾਵ ਪਿਸ਼ਾਬ ਕੀਤਾ। [4]ਉਸ ਸਿੱਖ ਨੂੰ ਨਾਉਂ ਲੈਕੇ ਨੇੜੇ (ਸੱਦਿਆ)। [5]ਸੋਨੇ ਦੀ। [6]ਤਸੱਲੀ ਕਰਨ ਨੂੰ। [7]ਜੇ ਬਿਰਥਾ ਗੁਵਾਉਣਾ ਸੀ। [8]ਆਲਸ।

ਲਾਯਾ[1]। ਛਿਨ ਨ ਸਕੈ ਲਹੈ ਥਲ ਕਾਸਾ ॥ ੩੦ ॥ ਕਿਤਿਕ ਬਿਲੰਮ ਕਰਿ ਕਹਿ ਗੁਰ ਬਾਲੀ[2]। ਪਲਹੁ ਪਾਰਸ ਧਰੀਅਹਿ ਬਿਚ ਪਾਨੀ'। ਨਹਿ ਉਠਿ ਸਕਹੈ ਥਹੁਰ ਜੁਰ ਕਹਨੀਨੀਠ ਨੀਠ ਉਠਿ ਥਰਿਥੋਚਹਯੋ॥੩੧॥ਮੂੰਦੇ ਨੈਨ ਜਾਨ ਅਰੁ ਨਾਸਾ। ਲਾਵਤਿ ਟੁਥਕੀ ਪਿਖਨੋ ਤਮਾਸ਼ਾ। ਪਾਰਸ ਸੋਰੋ ਰੀਸ਼ ਘਨੇਰੋ। ਜਥਰ ਜਵਾਹਰ ਜੋਤਿ ਬਡੇਰੇ ॥ ੩੨ ॥ ਥਰਣ ਥਰਣ ਕੀ ਮੰਣਿ ਗਣ ਜਹਾਂ। ਪਿਖਤਿ ਸਿੱਖ ਥਿਸਮਯੋ ਮਨ ਮਹਾਂ। ਹੀਰੇ ਉੱਜਲ ਮੁਕਤਾ ਗੋਲ। ਪਰੇ ਬਿਕੀਮਤ ਜਹਾਂ ਅਤੋਲ ॥ ੩੩ ॥ ਸੁਨੇ ਨ ਦੇਖੇ ਅਜਬ ਜਵਾਹਰ। ਥਿਦਤ ਜੋਤਿ ਜਿਨ ਹੂੰ ਕੀ ਜ਼ਾਹਰ। ਨੌ ਨਿੱਧਾਂ ਗੁਰ ਕੋਰਿ ਖਜ਼ਾਨਾ। ਪਿਖੀ ਬਿਭੂਤਿ ਮਹਾਂਨ ਮਹਾਨਾ॥੩੪॥ਨਿਕਸਯੋ ਤਤ ਛਨ ਭ੍ਰਮ ਕੋ ਖੋਵਾ। ਪਿਛਿ ਪਰਚਾ[3] ਨਿਰਮਲ ਸਿਖ ਹੋਵਾ। ਲਪਟਯੋ ਚਰਨ ਸਰੋਜਨ ਜਾਈ। 'ਛਮਹੁ ਛਮਹੁ ਲਖਿ ਦਾਸ ਗੁਸਾਈਂ ! ॥੩੫॥ ਅਹੋਂ ਅਜਾਨ, ਨ ਮਹਿਮਾ ਜਾਨੀ। ਅਬਿ ਜਾਨੀ ਜੋ ਕਰੁਨਾ ਠਾਨੀ।ਲਖਯੋ ਨਹੀਂ ਕੁਛ ਭੇਵ ਤੁਮਾਰਾ। ਕਹਾਂ ਚਰਿੱਤ੍ਰ ਆਪ ਨੇ ਧਾਰਾ॥੩੬॥ਕੋਟਹੁੰ ਸੁਰਤਰੁ[4] ਅਰ ਸੁਰਧੇਨੁ।ਕੋਟਹੁੰ ਪਾਰਸ ਤੁਮ ਪਗ ਰੇਨੁ। ਮੈਂ ਮੂਰਖ ਗਰਬਯੋ ਕੁਛ ਥੋਰੇ[5]। ਜਾਨੈ ਨਹਿ ਐਸ਼੍ਵਰਜ ਪ੍ਰਭੁ ਤੋਰੇ॥੩੭॥ਸਭਿ ਜਗ ਮੰਗਤ ਇਕ ਤੁਮ ਦਾਤੇ।ਦਾਨ ਆਪ ਕੋ ਸੁਰ ਨਰ ਖਾਤੇ।ਪਾਰਸ ਧਾਤ ਛੁਏ ਜਬਿ ਕੋਊ।ਕੰਚਨ ਰੂਪ ਹੋਤਿ ਹੈ ਸੋਊ ॥੩੮॥ਤੁਮਰੋ ਥੂਕ ਧਰਨ ਪਰ ਪਰੈ।ਮਾਟੀ ਤੇ ਪਾਰਸ ਕੋ ਕਰੈ।ਚਹਹੁ ਦਾਸ ਕੋ ਨਉ ਨਿਧਿ ਦੈਹੋ। ਛੀਨ ਇੰਦ੍ਰ ਕੋ ਰੰਕ ਬਨੈਹੋ ॥ ੩੯ ॥ ਸਕਲ ਕਲਾ ਸਮਰਥ ਸੁਖ ਦਾਤਾ। ਅਬਿ ਕੁਛ ਭੇਦ ਆਪ ਕੋ ਜਾਤਾ'। ਸੁਨਿ ਕਲਗ਼ੀਧਰ ਪੁਨ ਸਮੁਝਾਯੋ। 'ਤੇਰੇ ਉਰ ਕੋ ਭਰਮ ਮਿਟਾਯੋ ॥੪੦॥ ਆਗੈ ਸਿੱਖਨਾ ਦ੍ਰਿੜ੍ਹ ਇਮ ਧਰੀਏ। ਮਹਾਂ ਪੁਰਖ ਕੇ ਨਿਕਟ ਸਿਧਰੀਏ। ਉਰ ਮੈਂ ਧਰਹੁ ਨ ਗਰਬ ਬਡਾਈ। ਸਭਿ ਬਿਧਿ ਨਿਜ ਮਹਿੰ ਲਖਿ ਲਘੁਤਾਈ ॥ ੪੧ ॥ ਆਦਿ ਤੁਰਕਪਤਿ ਅਪਰ ਨਰੇਸ਼ਾ। ਲਾਖਹੁੰ ਲਖਹਿੰ ਜਿ ਸ਼ੱਤ੍ਰੂ ਅਸ਼ੇਸ਼ਾ। ਏਕ ਬਾਨ ਕੀ ਮਾਰ ਨ ਸੋਈ। ਕਰੌਂ ਭਸਮ ਸਗਰੋ ਜਗ ਜੋਈ ॥ ੪੨ ॥ ਮਾਨੁਖ ਬਪੁਰੇ ਕਹਾਂ ਅਗਾਰੀ। ਕਰੌਂ ਸੁਰਾਸੁਰ ਤ੍ਰਾਸਤਿ ਭਾਰੀ।ਕਲੀ ਕਾਲ ਨਰ ਲੀਲਾ ਜੈਸੇ। ਬਰਤੌਂ ਤਿਸ ਅਨੁਸਾਰੀ ਤੈਸੇ ॥ ੪੩ ॥ ਬਾਜੀ, ਬਾਰੰਨ,

---

[1]ਲੱਜਾ ਨਾਲ ਦੱਬਿਆ। [2]ਗੁਰੂ ਜੀ ਨੇ ਬਚਨ ਕੀਤਾ। [3]ਖਜ਼ਾਨੇ। [4]ਕਰਾਮਾਤ। [5]ਕਲਪ ਬ੍ਰਿੱਖ। [6]ਥੋੜੇ ਤੇ ਹੀ।

ਬੀਰ ਜੁ ਭੂਖੇ। ਸਹਸੋ ਅਨੇਕ ਰੀਤਿ ਇਨ ਦੂਖੇ। ਸ਼ੁੱਧ ਆਤਮੇ ਹੁਇ ਹੁਇ ਮਰੈਂ। ਸੰਚਤਿ ਕਰਮ ਸਕਲ ਹੀ ਜਰੈਂ[1]॥੪੪॥ਮੁਕਤਿ-ਸਮੀਪ ਲਹੈਂ ਪੁਨ ਸਾਰੇ।ਨ੍ਰਿਪਤਿ ਬਨਹਿਂ ਜੋ ਕਾਮਨ ਧਾਰੇ[2]। ਚਾਰ ਪਦਾਰਥ ਕਰ ਤਲ ਪਾਵੈਂ। ਛਿਨ ਤਪ ਤਪੇ ਹਾਥ ਨਹਿਂ ਆਵੈ ॥ ੪੫ ॥ ਸਭਿ ਬਿਧਿ ਇਨ ਕੋ ਕਰਹਿਂ ਭਲੇਰੋ। ਜੋ ਇਕ ਬਾਰ ਬਨਸੋ ਸਿਖ ਮੇਰੋ। ਹੁਇ ਸਹਾਇ ਕਰਿ ਹੌਂ ਕਲਜਾਨਾ। ਜਨਮ ਮਰਨ ਗਨ ਸੰਕਟ ਹਾਨ॥੪੬॥ਇਸ ਤੇ ਆਦਿ ਹੋਤ ਹੈਂ ਆਨ[3]।ਜਾਨੈਂ ਮੇਰੇ ਸਿੱਖ ਮਹਾਨ[4]।ਸਿਖ ਤਬਿ ਕਹਸੋ 'ਖੇਲ ਸਭਿ ਠਾਨੋ। ਅਪਨੇ ਚਰਿਤ ਆਪ ਹੀ ਜਾਨੋ॥੪੭॥ਹਮ ਅਲਪੱਗਯ ਕਹਾਂਕਹਿ ਜਾਨੈਂ[5]। ਜਥਾ ਜੋਗ ਤੁਮ ਕੌਤਕ ਠਾਨੈਂ[6]। ਸੁਨਿ ਪ੍ਰਸੰਨ ਗੁਰ ਤਾਂਹਿ ਬਖਾਨਾ। 'ਮਾਂਗਹੁ ਬਰ ਇੱਛਾ ਜਿਮਠਾਨਾ'॥੪੮॥ਹਾਥ ਜੋਰਿਸਿਖ ਤਬੈਸੁਨਾਯੋ।'ਤੁਮ ਦਰਸ਼ਨ ਤੇ ਸਭਿ ਕਿਛ ਪਾਯੋ। ਜੋ ਅਬਿ ਦਯੋ ਦਯਤਿ ਗੁਰ ਮੇਰੇ।ਮੇਟ ਦੇਹੁ ਭਵਜਲ ਕੋ ਫੇਰੇ ॥੪੯ ॥ ਤੁਮਰੇ ਸੰਗ ਪ੍ਰਸੰਗ ਜਿ ਮੇਰਾ। ਜੋ ਨਰ ਪਢਹਿਂ ਸੁਨਹਿਂ ਇਕ ਬੇਰਾ। ਸੋ ਸਿਖ ਸ਼ਰਧਾ ਗੁਰ ਕੀ ਪਾਇ। ਤੁਮਰੇ ਚਰਨਨਿ ਜਾਇ ਸਮਾਇ' ॥੫੦॥ ਗੁਰੂ 'ਤਥਾਸਤੁ[7]' ਤਬਿ ਕਹਿ ਦੀਨ। ਪਾਸ ਰਹਸੋ ਪੁਨ ਸਿੱਖ ਪ੍ਰਬੀਨ। ਪ੍ਰੇਮ ਪਾਇ ਗੁਰ ਸੋਂ ਲਿਵਲਾਗੀ। ਮੁਕਤਿ ਉਚਿਤ ਹੋਯੋ ਬਡਭਾਗੀ ॥ ੫੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਪਾਰਸ' ਪ੍ਰਸੰਗ ਬਰਨਨੰ ਨਾਮ ਚਤੁਰਬਿੰਸਤੀ ਅੰਸੂ ॥ ੨੪ ॥

੨੫. [ਮਾਤਾ ਜੀ ਦੀ ਸਿਧਾਰਸ਼]।

ਦੋਹਰਾ ॥ ਕੇਤਿਕ ਦਿਨ ਬੀਤੇ ਬਹੁਰ ਬਨੀ ਕਠਨ ਸਭਿਹੂੰਨ। ਖਾਨ ਪਾਨ ਨਿਖੁਟਸੋ ਜਬੈ ਛੁਧਤਿ, ਤ੍ਰਿਪਤਿ ਕਿਸ ਹੂੰ ਨ[8] ॥੧॥ ਚੌਪਈ॥ ਮਾਰਗ ਘਾਟੇ ਰੋਕਨ ਕਰੇ। ਥਲ ਥਲ ਪ੍ਰਤਿ ਸਵਧਾਨੀ ਧਰੇ। ਮਰੇ ਨਿੰਘ ਬਾਹਰ ਜਿਸ ਦਿਨ ਤੇ। ਬਰਜਨ ਭੇ ਸਤਿਗੁਰੂ ਬਚਨ ਤੇ ॥ ੨ ॥ ਲੈਬੇ ਹੇਤ ਅੰਨ ਕੋ ਫੇਰੇ। ਗਮਨੈ ਨਹੀਂ ਪਰੇ ਬਿਚ ਘੇਰੇ। ਲਰਿਬੇ ਹੇਤ ਨਿਕਸਿ ਨਿਤ ਜੈਹੈਂ। ਅਧਿਕ ਛੁਧਤਿ ਹੀ ਜੰਗ ਮਚੈ ਹੈਂ ॥੩ ॥ ਤਰੁਵਰੁ ਕੀ ਛੀਲਕ ਲੇ ਕੋਈ। ਖਾਵੈਂ ਰੀਧਨ ਕਰਿ ਕਰਿ ਸੋਈ। ਘਾਸ ਕਿ ਬੂਟਾ ਦਲ[9] ਫਲ ਲੇਤਿ। ਅਚ-ਵਹ੍ਰਿ ਪ੍ਰਾਨ ਰਾਖਿਬੇ ਹੇਤ ॥ ੪॥ ਕੋਚਿਤ ਗੁਰਬਾਣੀ ਪਠਿ ਕਰਿਕੈ। ਇਸੀ

[1]ਸੰਚਤ ਕਰਮ (ਜਿਨ੍ਹਾਂ ਦਾ ਅਜੇ ਫਲ ਹੋਣਾ ਹੈ) ਉਹ ਸਭ ਸੜ ਜਾਣਗੇ। [2]ਜੋ ਕਾਮਨਾ ਧਾਰਨ ਵਾਲੇ ਹਨ। [3]ਹੋਰ ਵੀ। [4]ਕੀਹ ਕੀਹ ਜਾਣਦੇ ਹਾਂ। [5]ਐਸਾ ਹੀ ਹੋਵੇਗਾ। [6]ਰੱਜ ਕਿਸੇ ਨੂੰ ਨਾ ਆਵੇ। [7]ਪੱਤ੍ਰ।

ਆਸਰੇ ਰਹਤਿ ਬਿਚਰਿਕੈ। ਮੁਨੀ ਹੋਤਿ ਜਿਮ ਪੌਨ ਅਹਾਰੀ॥ਅੰਤਰਮੁਖੀ ਬ੍ਰਿੱਤਿ ਕੋ ਧਾਰੀ ॥ ੫ ॥ ਤਨਹੰਤਾ ਕੋ ਤਜਤਿ ਬਿਤਾਵੈਂ। ਛੁਧਿਤਿ ਕਸ਼ਟ ਤੇ ਨਹੀਂ ਭੁਲਾਵੈਂ। ਇਕ ਦਿਨ ਸਤਿਗੁਰ ਤਰੁਵਰੁ ਹੇਰੇ। ਬੂਝੇ ਸੰਗ ਹੁਤੇ ਤਿਸ ਬੇਰੇ॥੬॥'ਇਹ ਕਿਸ ਬ੍ਰਿੱਛਨਿ ਛੀਲ ਉਤਾਰੀ'। ਸੁਨਤਿ ਦਾਸ ਗਨ ਤਬਹਿ ਉਚਾਰੀ। 'ਭੁਖ ਦੁਖ ਤੇ ਬਯਾਕੁਲ ਬਹੁ ਹ੍ਵੈ ਕੈ। ਸਿੰਘ ਅਚੈਂ ਵਿਚ ਅਗਨਿ ਰਿਝੈ ਕੈ'॥੭॥ਤਬਿ ਗੁਰ ਕਹਯੋ 'ਹਟਾਵਨ ਕੀਜੈ।ਇਸ ਭੋਜਨ ਤੇ ਰੋਗੀ ਥੀਜੈ'।ਬਰਜਨ ਕੀਨੇ ਸਭਿ ਹੀ ਫੇਰਾਵਹਿਰ ਪਰਯੋ ਸ਼ੱਤ੍ਰੁਨਿ ਕੋ ਘੇਰ ॥੮॥ਕਿਤਿਕ ਅਸ਼ਰਧਕ ਮਾਤ ਸੁਨਾਵੈਂ।'ਗੁਰ ਮਤਵਾਲੇ ਬਾਕ[1] ਅਲਾਵੈਂ'। ਤੁਮ ਕਰਿ ਜਤਨ ਬਚਾਵਹੁ ਸਾਰੇ। ਨਤੁ ਹੋਵੈ ਸਭਿ ਕੇਰ ਸੰਘਾਰੇ[2] ॥ ੯ ॥ [3]ਬਨਿਕੈ ਦੀਨ ਜਾਇ ਘਿਘਿਆਵੈਂ। ਕਯੋਂ ਨਹਿ ਇਨ ਕੈ ਪ੍ਰਾਨ ਬਚਾਵੈਂ[4]। ਜੌ ਸੰਗ੍ਰਾਮ ਸਦਾ ਹੀ ਚਹੈਂ। ਬਖਸ਼ੋ ਭੋਜਨ ਲਰਿਤੇ ਰਹੈਂ ॥ ੧੦ ॥ ਰਣ ਕੋ ਤਜਾਗਨ ਜੇ ਮਨ ਠਾਨੈਂ। ਤਜਹਿ ਅਨੰਦਪੁਰਿ ਕਹੁੰ ਪਯਾਨੈਂ। ਚਮਰਾ ਹਾਡ ਰਹੇ ਤਨ ਕੇਰੇ। ਭੇ ਪਿੰਜਰ ਸੁਕਿ ਮਾਸ ਘਨੇਰੇ॥ ੧੧ ॥ ਜੀਵ ਦਾਨ ਸਭਿ ਕੋ ਅਬਿ ਦੀਜੈ। ਜਾਨ ਆਪਨੇ ਰੱਛਾ ਕੀਜੈ'। ਇੱਤਯਾਦਿਕ ਕਹਿ ਸਜਨੀ ਸਾਥ। ਲਯਾਏ ਜਹਿਂ ਬੈਠੇ ਗੁਰ ਨਾਥ ॥੧੨॥ ਸਨੇ ਸਨੇ ਸੁ ਪ੍ਰਸੰਗ ਚਲਾਯੋ। ਸ਼ੰਕਤਿ ਪ੍ਰਭੁ ਤੇ ਨੀਠ ਸੁਨਾਯੋ। 'ਮਹਾਂ ਛੁਧਾ ਬਯਾਪੀ ਸਭਿ ਮਹੀਆ। ਨਿਰਬਲ ਭੁ ਸਰੀਰ ਜਹਿਂ ਕਹੀਆ' ॥੧੩॥ ਸ਼੍ਰੀ ਗੁਜਰੀ ਬੋਲੀ 'ਇਮ ਕਰੋ। ਇਨ ਕੋ ਤ੍ਰਿਪਤ ਕਰੋ ਤੌ ਲਰੋ। ਜੇ ਨਹਿ ਮਾਨਹੁ, ਕੀਜਹਿ ਪਯਾਨਾ[5]।ਇਨ ਦ੍ਵੈ ਬਿਨ ਨਹਿ ਬਾਚਹਿਪ੍ਰਾਨਾ॥੧੪॥ਹੇਰਹੁ ਸਰਬ ਸ਼ਰੀਰਨਿ ਹਾਲਾ। ਨਿਰਬਲ ਦੁਰਬਲ ਭਏ ਬਿਸਾਲਾ। ਜੀਵਤਿ ਰਹੈਂ ਕਰੈਂ ਪੁਨ ਦਾਈਆ[6]। ਲੈਹਿਂ ਅਨੰਦਪੁਰ ਅਪਨ ਛੁਡਾਈਆ ॥ ੧੫ ॥ ਮਰੇ ਪਿਛਾਰੀ ਕਛੂ ਨ ਫੇਰ। ਪਰੇ ਸੁ ਦੀਖਹਿਂ ਮਾਟੀ ਢੇਰ[7]। ਜੀਵਨ ਲਗਿ ਹੀ ਸਭਿ ਕਿਛ ਜਾਨੈਂ। ਜੌ ਜਗ ਮਹਿਂ ਬਿਹਾਰ ਸਭਿ ਠਾਨੈਂ॥੧੬॥ਨਾਂਹਿ ਤ ਸਕਲ ਸਿੰਘ ਇਮ ਕਹੈਂ।—ਆਇਸੁ ਬਿਖੈ ਆਪ ਕੀ ਅਹੈਂ। ਕਰਹੁ ਹੁਕਮ ਸੰਗ੍ਰਾਮ

---

[1]ਗੁਰੂ ਜੀ ਮਤਵਾਲਿਆਂ ਵਾਲੇ ਵਾਕ ਕਰਦੇ ਹਨ। [2]ਨਹੀਂ ਤਾਂ ਸਾਰਿਆਂ ਦੀ ਮੌਤ ਹੋ ਜਾਏਗੀ। [3]ਇਹ ਦੀਨ ਹੋਕੇ ਜਾ ਜਾਕੇ (ਗੁਰਾਂ ਪਾਸ) ਘਿਘਿਆਉਂਦੇ ਹਨ ਇਨ੍ਹਾਂ ਦੇ ਪ੍ਰਾਣ ਕਿਉਂ ਨਹੀਂ ਬਚਾਉਂਦੇ। [4](ਤਾਂ) ਇੱਥੋਂ ਟੁਰ ਚੱਲੋ। [5]ਜੇ ਜੀਂਵਦੇ ਰਹੇ ਤਾਂ ਫੇਰ (ਆ) ਦਾਈਆ ਕਰਨਗੇ। [6]ਮਿੱਟੀ ਦਾ ਢੇਰ ਹੀ ਪਿਆ ਦਿੱਸੇਗਾ।

ਮਚਾਵੈਂ। ਸ਼ੱਤ੍ਰੂ ਹਜ਼ਾਰਨਿ ਕੋ ਤਨ ਘਾਵੈਂ॥੧੭॥ ਆਪ ਮਰੈਂ ਤਿਨ ਕੋ ਵਿਚ ਧਰਿਕੈ। ਸਗੌਰੇ ਸੈਕਟ ਦੋਹੁ ਨਿਵਰਿਕੈ—।ਸਗਲ ਕੁਟੰਬ ਆਪ ਕੋ ਜ਼ਾਨ। ਦੀਜੈ ਅਬੈ ਪ੍ਰਾਨ ਕੋ ਦਾਨ'॥ ੧੮॥ ਇਮ ਸੁਨਿ ਮਾਤਾ ਤੇ ਸਿਖ ਬੈਸੇ। ਸਭਿਨਿ ਸੁਨਾਇ ਭਨਜੋਂ ਗੁਰ ਐਸੇ। 'ਪ੍ਰਜਾ ਕੋ ਧਨ ਨਿਕਟ ਹਮਾਰੇ। ਸੋ ਨਹਿ ਦੈਬੋ ਬਨਹਿ ਅਹਾਰੇ॥ ੧੯॥ ਸੋ ਛੁਟਵਾਇ ਮਨਿੰਦ ਹਲਾਹਲ[1]। ਰਚਜੋ ਪੰਥ ਹਮ ਦੀਨੀ ਪਾਹੁਲ।ਜੋਕਰਿ ਅਚਹਿੰ, ਨ ਵਧਹਿ ਪ੍ਰਤਾਪੁ।ਨਹਿੰ ਰਣ ਵਿਖੈ ਹੋਹਿ ਰਿਪੁ ਖਾਪੁ॥ ੨੦ ॥ਜਗ ਮਹਿ ਰਹੈਂ ਦਾਰਿਦੀ ਸਦਾ। ਮਰਹਿ ਨਰਕ ਮਹਿ ਵਾਸੈਂ ਤਦਾ। ਮੁਗ਼ਲ ਪਠਾਨਨਿ ਸੋਂ ਛਿਤ ਛਾਈ। ਕਿਮ ਤਿਨ ਸਨ ਕਰਿ ਸਕਹਿੰ ਲਰਾਈ॥੨੧॥ ਸਚਿਵ,ਸੈਨ,ਦੁਰਗ[2], ਕੋਸ਼, ਰੁ ਦੇਸ਼। ਲੱਛਣ ਨ੍ਰਿਪ ਕੋ ਅਹੈਂ ਵਿਸ਼ੇਸ਼। ਤਿਨ ਕੋ ਮਾਰਿ, ਗਰੇਦ ਮਹਿੰ ਮੇਲਨ।ਹਤਿ ਕਰਿ ਤੀਰਤੁਫੈਗਨਿ ਸੇਲਨ॥ ੨੨॥ਅਥਿਤਪ ਕਰਹਿੰ ਸ਼ਕਤਿ ਕੋ ਪਾਵੈਂ। ਏਕ ਸਿੰਘ ਲਾਖਹੁ ਪਰ ਧਾਵੈ।ਖੜਗਕੋਤੁ ਨਿਤ ਬਨੈ ਸਹਾਇ। ਸੁਤ ਪਰ ਹੋਤਿ ਪਿਤਾ ਜਿਸ ਭਾਇ॥੨੩॥ ਗੋਦ ਮਾਤ ਦੇਵੀ ਕੋ ਪਾਯਹੁ। ਨਿਤ ਪ੍ਰਤਿਪਾਲਨ ਬਨੈ ਸਹਾਯਹੁ। ਛੁਧਾ ਪਿਪਾਸਾ ਕਸ਼ਟ ਬਿਸਾਲੇ। ਬਨਹਿੰ ਪੰਥ ਕੋ,ਲੇ ਸਭਿ ਝਾਲੇ[3]॥੨੪॥ਇਮ ਕੋਤਿਕ ਦਿਨਭਨਤਿਸੁਨੈਤੇ। ਮਹਾਂਛੁਧਤਿ ਕੋ ਭਏ ਬ੍ਰਿਤੈਤੇ।ਉਤਰਾਜੋ ਮਿਲਿਮਿਲਿ ਪਛੁਤਾਵਹਿੰ।ਉਜਰਜੋ ਦੋਸ਼ ਦਰਬ ਖਰਚਾਵੈਂ॥ ੨੫॥ ਨਹਿੰ ਮੁਹਿੰਮ ਕਿਮ ਪੂਰਨ ਭਈ। ਸ਼੍ਰੀ ਗੁਰ ਦ੍ਰਿੜਤਾ ਅਤਿਸ਼ੈ ਲਈ। ਲਾਖਹੁ ਫੌਜਾਂ ਖਰਚ ਬਿਸਾਲੇ। ਲਕਰੀ ਘਾਸ ਅੰਨ ਤੇ ਜਾਲੇ॥੨੬॥ ਹੋਨਿ ਨ ਪਾਵੈ ਕਤਹੂੰ ਖੇਤੀ। ਸੈਲ ਦੇਸ਼ ਭਾ ਅਪਦਾ ਸੇਤੀ। ਗੁਰ ਕੋ ਲਿਖਹਿੰ 'ਤਜਹਿੰ ਪੁਰ ਜਾਹਿੰ'। ਏਕ ਬਾਰ ਹੁਇ ਹਮਰੇ ਪਾਹਿ॥ ੨੭ ॥ ਲਸ਼ਕਰ ਫੇਰ ਸਕਲ ਚਢਿ ਜਾਵੈਂ। ਭਬਹਿ ਬਸਨ ਹਿਤ ਸਤਿਗੁਰ ਆਵੈਂ'। ਇਮ ਸਲਾਹ ਕਰਿ ਲਿਖੇ ਪਠਾਏ। ਸ਼੍ਰੀ ਕਲਗੀਧਰ ਕੇ ਢਿਗ ਆਏ॥ ੨੮ ॥ ਸੁਨਿ ਕਰਿ ਸਤਿਗੁਰ ਨਾਂਹਿਨ ਮਾਨੀ। ਕਪਟੀ ਪਰਬਤ ਕੋ ਨਰ ਜਾਨੀ। ਪੂਜਤਿ ਪਾਹਨ, ਭੀ ਮਤਿ ਪਾਹਨ। ਮਿਦੁਲ ਕਦਾਚਿਤ ਲਖੀਅਹਿ ਨਾਹਿਨ॥ ੨੯ ॥ ਸਭ ਸਿੰਘਨ ਮਹਿੰ ਨਹਾਂ ਜਨਾਈ। ਕਈ ਬੇਰ ਲਿਖ ਪੱਤ੍ਰ ਪਠਾਈ।ਇਕ ਦਿਨ ਸਿੰਘਨ ਲਗਜੋ ਦਿਵਾਨਾ।ਸਭਿ

[1]ਜ਼ਹਿਰ ਵਰਗਾ (ਜਾਣਕੇ)। [2]ਕਿਲਾ। [3]ਸਭ ਦੱਲ ਨੇ ਝੱਲੀ। [4]ਜ਼ਖਿਮ ਫੋਰਕੇ ਚਲੇ ਸਨ। [5]ਟੁਰ ਜਾਏਗਾ।

ਮਹਿੰ ਆਵਤਿ ਭਾ ਪਰਵਾਨਾ॥੩੦॥ ਲੈਕੇ ਪੰਮਾ ਤਿਨਹੁੰ ਅਮਾਤ[1]। ਕਰਤਿ ਸਪਥ ਕੋ ਭਾਖਤਿ ਬਾਤ। 'ਨਹਿੰ ਰਾਜਨ ਕੇ ਮਨ ਛਲ ਕੋਈ। ਚਹੈਂ ਕਿ ਸੰਗ ਸਮਾਪਤਿ ਹੋਈ' ॥ ੨੯ ॥ ਪਠਨੋ ਸਭਿਨਿ ਮਹਿੰ ਸੁਨਿ ਇਸ ਭਾਂਤੀ। 'ਕਰਿਕੈ ਧਰਮ ਲਿਖੀ ਹਮ ਪਾਤੀ। ਜਿਤਿਕ ਸਮਾਜ ਆਦਿ ਧਨ ਭਾਰੇ। ਲੇਕਰਿ ਨਿਕਸਹੁ ਸਭਿ ਸੰਭਾਰੇ ॥ ੩੨ ॥ ਜਿਤ ਚਿਤ ਬਾਂਛਹੁ ਤਿਤਹਿ ਪਯਾਨਹੁ। ਤੁਰਕ ਰੁ ਹਮ ਤੇ[2] ਸ਼ੰਕ ਨ ਮਾਨਹੁ।ਦਿਸ਼ ਜਿਤ ਕਹਹੁ ਛੋਰ ਦੇਂ ਰਾਹੂ।ਨਿਜ ਪਰਵਾਰ ਸਹਿਤ ਚਲਿ ਜਾਹੂ'॥੩੩॥ ਸੁਨਿ ਬੀਰਨ ਕੋ ਧੀਰਜ ਆਯੋ। ਸ਼੍ਰੀ ਗੁਜਰੀ ਢਿਗ ਜਾਇ ਬਤਾਯੋ।'ਸ਼੍ਰੀ ਪ੍ਰਭੁ ਮਾਨਹਿੰ ਨਹਿੰ ਇਹ ਪਾਤੀ।ਤੁਮ ਬਿਨ ਕਹਿ ਨ ਸਕਹਿੰ ਹਿਤ ਬਾਤੀ' ॥੩੪॥ ਇਮ ਕਹਿ ਮਾਤਾ ਕੋ ਸੰਗ ਲਯਾਏ। ਮਨਵਾਯੋ ਚਾਹਿਤ ਸਮੁਦਾਏ। ਸ਼੍ਰੀ ਗੁਜਰੀ ਬੈਠੀ ਹੁਇ ਨੇਰੇ। ਸਕਲ ਖਾਲਸਾ ਮਿਲਿ ਤਿਸ ਬੇਰੇ। ੩੫॥ਸ਼੍ਰੀ ਗੁਜਰੀ ਸੁਤ ਕੋ ਸਮੁਝਾਵੈ। 'ਅਬਿ ਤੋ ਬਾਤ ਭਲੀ ਹੁਇ ਜਾਵੈ। ਸਭਿ ਰਿਪੁ ਕਰਹੀਂ ਧਰਮ ਇਮਾਨ[3]।ਨਿਕਸਹੁ ਸਭਿਨਿ ਬਚਾਵਹੁ ਪ੍ਰਾਨ॥੩੬॥ਸੁਖੀ ਸਾਥਿ ਅਰੁ ਤੁਮ ਸੁਖ ਪਾਵੋ।ਕਹੇ ਮਾਤ ਕੇ ਬਾਤ ਕਮਾਵੋ।ਤਜਹੁ ਅਨੰਦਪੁਰਿ ਦੇਰਿ ਨ ਕੀਜੈ। ਪ੍ਰਾਨ ਦਾਨ ਸਭਿਹਿਨਿ ਕੋ ਦੀਜੈ॥੩੭॥ ਜੋ ਹੁਇ ਅੰਤਰ ਖਾਲਸਬਿਸਾਲਾ। ਬਨਹਿ ਲਰਨ ਤੁਮ ਕੋ ਚਿਰਕਾਲਾ। ਸਰਬ ਭਾਂਤਿ ਕੋ ਸੰਕਟ ਅੰਤਰ। ਤਯਾਗਨਿ ਕੋ ਸ਼ੁਭ ਲਖਹੁ ਨਿਰੰਤਰ ॥੩੮ ਕੇਵਲ ਚਹੈਂ ਭੂਮਿਕਾ ਸੋਈ। ਕਪਟ ਘਾਤ ਕੋ[4] ਕਰੈਂ ਨ ਕੋਈ। ਅਬਹਿ ਸਮਾ ਆਛੈ ਨਿਕਸੈਬੋ। ਅਵਸਰ ਬਿਤਯੋ ਹਾਥ ਨਹਿੰ ਪੈਬੋ ॥੩੯॥ ਦੇਖਹੁ ਛੁਧਿਤਿ ਕਿਤੇ ਦਿਨ ਬੀਤੇ। ਜੂਝਹਿੰ ਰੈਨ ਦਿਵਸ ਨਿਰਭੀਤੇ। ਉਤ ਗਿਰਪਤਿ ਅਰੁ ਸ਼ਾਹ ਸਮੇਤ। ਅਹਦ ਧਰਮ ਕੋ ਕਰਹਿੰ ਸੰਕੇਤ[5] ॥ ੪੦ ॥ ਹੇਰਹੁ ਲਸ਼ਕਰ ਬਡਯੋ ਬਡੇਰਾ। ਖ਼ਾਜੇ*ਆਨਿ ਕੀਨ ਅਬਿ ਡੇਰਾ। ਬੀੜੇ ਕੋ ਉਠਾਇ ਢਿਗ ਸ਼ਾਹੂ। ਹਤਨਿ ਕਿ ਪਕਰਨਿ ਆਯਹੁ ਪਾਹੂ ॥੪੧॥ ਚੁਕਹੁ ਨਹੀਂ ਲਿਹੁ ਸਭਿਨਿ ਬਚਾਇ। ਜੀਵਨ ਕੇ ਸਮ ਭਲੀ ਨ ਕਾਇ। ਜੀਵਨ ਤੇ ਸਗਰੇ ਬਿਵਹਾਰ। ਜੀਵਤਿ ਕਰਿ ਹੈਂ ਜਤਨ ਹਜ਼ਾਰ' ॥ ੪੨ ॥ ਸਿੰਘਨਿ ਅਰੁ ਜਨਨੀ ਤੇ ਸੁਨਿਕੈ। ਸ਼੍ਰੀ ਪ੍ਰਭੁ ਸਭਿ ਤੇ ਬੋ ਰੁਖ ਬਨਿਕੈ। ਕੁਛ ਕਠੋਰਤਾ ਸਹਿਤ ਬਖਾਨਾ।'ਧਰ-

---

[1]ਮੰਤ੍ਰੀ। [2]ਤੁਰਕਾਂ ਤੋਂ ਤੇ ਸਾਡੇ ਤੇ। [3]ਸਾਰੇ ਵੈਰੀ ਧਰਮ ਤੇ ਈਮਾਨ (ਗ਼ਾਮਿਨ) ਦੇ ਰਹੇ ਹਨ। [4]ਕਪਟ ਦਾ ਦਾਉ। [5]ਇਕਰਾਰ। *ਮੁਗ਼ਲ ਮਰਦੂਦ, ਜਿਸ ਦਾ ਲਾਉਂ ਮਿਸਰ ਖਾਂ ਸੀ।

ਬਤ ਬਾਸੀ ਗਨ ਭੁਗਰਾਨਾਂ[1] ॥੪੩॥ ਨਿਤ ਹੀ ਪੂਜਤਿ ਬਹੁਤ ਪਖਾਨਾ[2]। ਯਾਂਤੇ ਮਤਿ ਪਾਖਾਨ ਸਮਾਨਾ। ਸਭਿ ਕੂੜੇ ਕੂੜਾ ਕਰ ਜੋਰਾ[3]। ਕੂੜੋ ਪੰਮਾ ਛਿਰਤਿ ਥਹੋਰਾ ॥੪੪॥ ਵਧਹਿ ਖਾਲਸਾ ਜਾਨਹਿ ਨਾਂਹੀ। ਲੈ ਹੈ ਪਲਟਾ ਛੋਰਹਿ ਕਾਂਹੀ? ਇਨਕੋ ਕਿਮ ਹ੍ਵੈ ਹੈ ਪਤਿਆਰਾ॥ ਇਨ ਕੇ ਕਹੇ ਕਹਾਂ ਇਤਬਾਰਾ ॥ ੪੫॥ ਚਵਗੱਤਾ ਭੀ ਮੂਰਖ ਮੱਤਾ ਗਿਰਪਤਿ ਜੁਤਿ ਕੂਰੇ ਰਸ ਰੱਤਾ। ਨਹਿ ਥਿਰ ਬੁੱਧੀ ਚਪਲ ਅਜਾਨੇ। ਇਨ ਕੋ ਕੂਰ ਇਨਹਿੰ ਕਰਿ ਹਾਨੇ[4] ॥੪੬॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਜਨਨੀ ਸੰਬਾਦ' ਪ੍ਰਸੰਗ ਬਰਨਨੰ ਨਾਮ ਪੰਚਬੀਸਮੋ ਅੰਸੁ ॥ ੨੫।

੨੬. [ਪਹਾੜੀਆਂ ਨੇ ਦਿਤਾਂ ਪੱਥਰ ਖਜ਼ਾਨਾ ਜਾਣਕੇ ਲੁਟੇ]।

॥ਦੋਹਰਾ॥ *ਕਹਯੋ ਬਹੁਤ ਸਤਿਗੁਰ ਪ੍ਰਭੂ, ਜਨਨੀ ਆਦਿ ਜਿ ਸਿੱਖਾਨਹਿ ਮਨ ਲਯਾਵਤਿ ਸਾਚ ਕੋ ਹੋਇ ਜੁ ਬਾਤ ਭਵਿੱਖ[5]॥੧॥ਚੌਪਈ॥ ਸ੍ਰੀ ਕਲਗੀ ਧਰ ਤਬਹਿ ਬਿਚਾਰਾ ਇਨਹੁੰ ਦਿਖਾਵਹੁੰ ਕਰਿ ਪਤਿਆਰਾ[6]। ਪੰਮਾ ਅਪਨਿ ਹਜ਼ੂਰ ਹਕਾਰਯੋ। ਸਭਿਨਿ ਸੁਨਾਵਤਿ ਤਿਸੈ ਉਚਾਰਯੋ ॥ ੨ ॥ 'ਅਵਰੰਗਾ ਅਰੁ ਗਿਰਪਤਿ ਸਾਰੇ। ਸਹਤ ਸਮਾਜ ਜਿ ਚਹਤਿ ਨਿਕਾਰੇ। ਪੰਚ ਹਜ਼ਾਰ ਬ੍ਰਿਖਭ ਬਨਜਾਰੇ। ਭੇਜ ਦੇਹੁ ਹਮ ਕੌਸ਼ ਨਿਕਾਰੇਂ ॥ ੩ ॥ ਪ੍ਰਥਮ ਹਮਾਰੀ ਦੌਲਤ ਜਾਵੈ। ਤਿਸ ਪਸ਼ਚਾਤੀ ਨਿਕਰਿ ਸਿਧਾਵੈਂ। ਅਪਰ ਸਮਾਜ ਸਾਥ ਹਮ ਰਾਖੈਂ। ਜੰਗਲ ਦੇਸ਼ ਜਾਨਿ ਅਭਿਲਾਖੈਂ[7] ॥ ੪ ॥ ਇਮ ਸੁਨਿ ਪੰਮਾ ਬਾਹਰ ਗਯੋ। ਗਿਰਪਤਿ ਸਾਥ ਕਹਤਿ ਬਿਧ ਭਯੋ। ਸੁਨਿਕੈ ਹਰਖੇ ਸਭਿ ਹੀ ਮਾਨੀ। ਉਮਰਾਵਨ ਭੀ ਨੀਕੇ ਜਾਨੀ॥੫॥ਨਿਤ ਕੋ ਰਣ ਮੁਹਿੰਮ ਮਿਟ ਜਾਇ। ਆਪੋ ਅਪਨੇ ਸਦਨ ਸਿਧਾਇ। ਲ ਸ਼ਕਰ ਬਿਖੈ ਬ੍ਰਿਖਭ ਬਨਜਾਰੇ। ਕਰੇ ਬਟੋਰਨ ਤਤਛਿਨ ਸਾਰੇ ॥ ੬ ॥ ਬ੍ਰਿਖਭ ਗੋਨ ਜੁਤਿ[8] ਪੰਜ ਹਜ਼ਾਰ। ਭੇਜ ਦੀਏ ਸਤਿਗੁਰ ਦਰਬਾਰ। ਆਨਿ ਥਿਰੇ ਢਿਗ ਪ੍ਰਭੂ ਪੁਨ ਕਹਯੋ। 'ਧਰਮ ਇਮਾਨ ਦੁਹਨ ਜਿਮ ਲਹਯੋ[9] ॥ ੭ ॥ ਸੋ ਕਰਿ ਕੈ ਹਮਰੇ ਢਿਗ ਆਨੋ[10]। ਤੌ ਹਮ ਜਾਨੈਂ ਸਾਚ ਬਖਾਨੋ[11]। ਪੁਨ ਪੰਮਾ ਪਹੁੰਚਯੋ ਸਭਿ ਪਾਸ।

[1]ਸਾਰੇ ਭੋਗਰੇ। [2]ਪੱਥਰ। [3]ਕੂੜਾ ਜੋੜ ਤੋੜ ਕਰਕੇ। (ਅ) ਝੂਠੇ ਦੇਬ ਜੋੜਨੇ ਕੀਤੇ ਹਨ। [4]ਇਨ੍ਹਾਂ ਦਾ ਝੂਠ ਹੀ ਇਨ੍ਹਾਂ ਦਾ ਨਾਸ਼ ਕਰੇਗਾ। [5]ਜੋ ਭਵਿੱਖਤ ਵਿੱਚ ਹੋਣੀ ਹੈ ਉਹ ਮਨ ਲਯੀਂ ਲਿਆਂਵਦੇ ਸਿੱਖ ਤੇ ਮਾਤਾ ਜੀ। [6]ਅਜ਼ਮਾਯਸ਼ ਕਰਕੇ ਵੇਖੀਏ। (ਅ) ਇਨ੍ਹਾਂ ਨੂੰ ਦਿਖਾ ਦੇਈਏ ਭਾ ਭਰੋਸਾ ਕਰਨਗੇ। [7]ਛੱਟਾਂ ਸਮੇਤ। [8](ਪਹਾੜੀਆਂ ਨੇ) ਧਰਮ (ਤੁਰਕਾਂ ਨੇ) ਈਮਾਨ ਜਿਵੇਂ ਦੋਹਾਂ ਨੇ (ਵਿਚ ਲਿਆਉਣਾ) ਲਖਾਇਆ ਹੈ। [9]ਭਾਵ ਸਾਡੇ ਪਾਸ ਸੁਰੀਦਾਂ ਚੁਕਕੇ ਲਿਆਓ।

*ਏ ਸਾਖੀ ਦੀ ਇਹ ੧੬ਵੀਂ ਸਾਖੀ ਹੈ।

ਕਹਯੋ ਗੁਰੂ ਕੋ ਕੀਨ ਪ੍ਰਕਾਸ਼ ॥੮॥ ਧਰਮ ਗਿਰੇਸ਼ੁਨਿ ਤਬਿ ਕਰਿ ਦੀਨ। ਸ਼ਿਵ ਠਾਕਰ ਕੀ ਆਨਹਿ[1] ਕੀਨ। ਤੁਰਕਨ ਕਰਸੋ ਇਮਾਨ ਪਠਾਵਾ[2]। ਜਿਮ ਪ੍ਰਭੁ ਕਹਸੋ ਤਥਾ ਮੰਗਵਾਵਾ ॥੯॥ ਸਤਿਗੁਰ ਕੋਸ਼ਪ ਕੋ ਬੁਲਵਾਯੋ। ਪ੍ਰਥਮ ਸਭਿਨਿ ਤੇ ਕਰਿ ਸਮੁਝਾਯੋ।"ਟੂਟੀ ਪਨਹੀ ਜ਼ੀਨ ਪੁਰਾਨੇ। ਬੁਰੂਦ ਪੋਸ਼ ਹੈਂ ਜਿਤਕ ਮਹਾਨੇ[3] ॥੧੦॥ ਮਰੇ ਤੁਰੰਗਮ ਚਰਮ ਅਨੇਕ। ਸੰਚਵਾਇ ਕਰਿ ਹਾਡ ਜਿਤੇਕ। ਸੰਚਿ ਠੀਕਰੀ ਬਾਸਨ ਫੂਟੇ। ਜੀਰਣ ਬਸਤ੍ਰ ਸਾਜ ਸਭਿ ਟੂਟੇ ॥੧੧॥ ਸਕਲ ਕੌਨ ਭਰਿ ਕੀਜਹਿ ਤਯਾਰੀ। ਨਿਸਾ ਪਰਹਿ ਦਿਹੁ ਵਹਿਰ ਨਿਕਾਰੀ"। ਕੋਟਵਾਲ ਕੀਨੋ ਤਿਮ ਕਾਜੂ। ਲੀਓ ਸਕੇਲ ਪੁਰਾਨ ਸਮਾਜੂ ॥੧੨॥ ਬ੍ਰਿੰਦ ਚੇਡਾਲ ਚਮਾਰਨ ਪੂਰੇ। ਬਿਸ਼ਟਾ ਅਸਤ ਭਰੰਤਿ ਘਨੇਰੇ। ਪੁਨ ਘੋਰਨ ਕੀ ਲੀਦ ਭਰਾਈ। ਸੂਕੇ ਗੰਲ ਚਰਮ ਸਮੁਦਾਈ ॥੧੩॥ ਜਿਨ ਤੇ ਬਹੁ ਗਿਲਾਨ ਦੁਰਗੰਧਾ। ਐਸੋ ਮਾਸ ਪਾਇ ਦਿਯ ਬੰਧਾ। ਜਿਸ ਕੇ ਛੂਹੇ ਧਰਮ ਹੁਇ ਹਾਨੀ। ਐਸੇ ਭਰਿ ਭਰਿ ਗੋਨ ਮਹਾਨੀ ॥੧੪॥ ਪੰਜ ਹਜ਼ਾਰ ਗੋਨ ਭਰਿਵਾਈ। ਬਿਨ ਦੇਖੇ ਤੇ ਸਰਬ ਸਿਵਾਈ। ਨਿਸਾ ਪਰੀ ਲਗਿ ਕੀਨਸ ਤਯਾਰੀ। 'ਲਾਦਹੁ' ਆਗਸਾ ਗੁਰੂ ਉਚਾਰੀ ॥੧੫॥ ਵਹਿਰ ਸਭਿਨਿ ਢਿਗ ਲਿਖੇ ਪਠਾਏ। 'ਅਬਿ ਚਾਹਤਿ ਹਮ ਨਿਕਰ ਸਿਧਾਏ'। ਸੁਧ ਤਹਿੰ* ਪਸਰੀ ਅਪਨਿ ਬਿਰਾਨੇ। 'ਛੋਰਿ ਦੁਰਗ ਪ੍ਰਭੁ ਚਲੇ ਪਯਾਨੇ। ੧੬॥ ਪ੍ਰਥਮ ਖਜ਼ਾਨਾ ਕਰਹਿ ਨਿਕਾਰਨ। ਬਹੁਰ ਗੁਰੂ ਕਰਿ ਕੂਚ ਪਧਾਰਨ'। ਅੰਤਰ ਸਭਿਨਿ ਸੁਨੀ ਇਹ ਬਾਤ। ਲਸ਼ਕਰ ਸਗਰੇ ਮਹਿੰ ਬੱਖਯਾਤ ॥੧੭॥ ਗਿਰਪਤਿ ਰਾਜੇ ਜੋਤਿਕ ਰਾਨੇ। ਉਰ ਹਰਖੇ-ਰਣ ਮਿਟਸੋ ਮਹਾਨੇ-। ਜ਼ੇਰਦਸਤ,ਖ੍ਵਾਜਾ, ਰੁ ਵਜੀਦ। ਵਹਿਰ ਗੁਰੂ ਕੀ ਲਖੀ ਰਸੀਦ[4] ॥ ੧੮ ॥ ਰਿਦੈ ਮੁਦਿਤ ਭੇ ਸ਼ੋਕ ਮਿਟਾਏ। ਕ੍ਰਿਖਿ ਮੁਰਝਾਇ ਮਨੋ ਜਲ ਪਾਏ। ਕੋਟਵਾਲ ਗੁਰ ਕੇ ਢਿਗ ਗਯੋ। ਹਾਥ ਜੋਰਿ ਪੁਨ ਭਾਖਤਿ ਭਯੋ ॥ ੧੯ ॥ 'ਰਾਤਿ ਅੰਧੇਰੀ ਤਿਮਰ ਮਹਾਨਾ। ਮਗ ਨਹਿ ਸੂਝੈ ਆਵਨ ਜਾਨਾ। ਨਹੀਂ ਤੇਲ ਜੋ ਜਲਹਿ ਮਸਾਲਾ। ਚਲਤੇ ਹੋਇ ਪ੍ਰਕਾਸ਼ ਬਿਸਾਲਾ ॥ ੨੦ ॥ ਜਿਮ ਆਇਸੁ ਹੁਇ ਬਨਹਿ ਉਪਾਇ'। ਸੁਨਿਕੈ

[1]ਸਹੁੰ। [2]ਈਮਾਨ ਕਰ ਭੇਜਿਆ ਹੈ ਭਾਵ ਸਹੁੰ ਕਰਕੇ ਕੁਰਾਨ ਘੱਲਿਆ ਹੈ। [3]ਜਾਮੇ ਤੇ ਕਪੜੇ ਜ਼ਨ (ਪੁਰਾਣੇ) ਤੇ ਜਿੰਨੇ ਬਹੁਤੇ (ਸਾਰੇ ਹੀ) [ਅ:, ਬਹੁਦੁ=ਜਾਮਾ]। [4]ਬਾਹਰ ਪਹੁੰਚਣਾ ਲਿਖਿਆ [ਅ:, ਰਸੀਦ=ਪਹੁੰਚੇ]। *ਪਾ-ਸੁਹਰਤ।

ਸ਼੍ਰੀ ਗੋਬਿੰਦ ਸਿੰਘ ਰਾਇ।ਅਪਨਿ ਹਾਥ ਤੇ ਬਰਛਾ ਦੀਨ।'ਲੇਹੁ ਕੂਪ ਢਿਗ ਜਾਹੁ ਪ੍ਰਬੀਨ ॥ ੨੧ ॥ ਤਿਸ ਉਪਰ ਤੋਮਰ ਧਰਿ ਦੀਜੈ। ਇਕ ਦਿਸ਼ਿ ਤੇਲ ਨਿਕਾਸਨਿ ਕੀਜੈ। ਦੂਸਰ ਦਿਸ਼ਾ ਰਹੈ ਜਲ ਤੈਸੇ। ਖਾਨ ਪਾਨ ਹਿਤ ਲੀਜੈ ਵੈਸੇ॥੨੨॥ਅਹੈਂ ਬ੍ਰਿਖਭ ਜੋ ਪੰਚ ਹਜ਼ਾਰ। ਦਸ ਹਜ਼ਾਰ ਤਿਹ ਸੀਂਗ ਬਿਚਾਰ। ਸਭਿ ਪਰ ਦਿਹੁ ਮਸਾਲ ਬੰਧਵਾਇ। ਤੇਲ ਕੂਪ ਤੇ ਲਿਹੁ ਨਿਕਸਾਇ'॥੨੩॥ਲੈ ਗੁਰ ਕਰ ਤੇ ਤੋਮਰ ਆਏ।ਧਰੇ ਕੂਪ ਪਰ ਕਾਢਨ ਲਾਏ। ਦੇਖਤਿ ਬਿਸਮੈ ਹੁਇ ਕਰਿ ਸਾਰੇ। ਬੰਧਿ ਮਸਾਲਨਿ ਸਗਰੇ ਡਾਰੇ*॥੨੪॥ ਲੋਕ ਸੈਂਕਰੇ ਲਗੇ ਸੁਧਾਰਨ। ਕਰੀ ਮਸਾਲਨ ਤਤਛਿਨ ਜਾਰਨ। ਹੁਕਮ ਗੁਰੂ ਕੋ ਪੁਨ ਇਮ ਭਯੋ। 'ਖੀਨ ਖਾਬ ਜੋਤਿਕ ਬਚਿ ਗਯੋ ॥ ੨੫ ॥ ਦੈ ਦੈ ਗਜ ਗੁਨਨ ਪਰ[1] ਡਾਰੇ'। ਤਿਮ ਹੀ ਤਤਛਿਨ ਤਿਨ ਪਰ ਧਾਰੇ[2]।ਦਸ ਹਜ਼ਾਰ ਜਥਿ ਜਰੀ ਮਸਾਲਾ।ਜਿਤ ਕਿਤ ਦਿਪਤ ਪ੍ਰਕਾਸ਼ ਬਿਸਾਲਾ ॥੨੬॥ ਲਸ਼ਕਰ ਵਹਿਰ ਤਮਾਰ ਪਿਖਿ ਹੋਏ। ਮਨ ਮਹਿਂ ਚਹਿਂ ਲੂਟਨੋ ਸਭਿ ਕੋਏ। ਲਾਖਹੁ ਬੀਰ ਤਮਾਰ ਹੁਇ ਠਾਂਢੇ।ਦੇਖਤਿ ਦਰਬ ਗੁਰੂ ਅਬਿ ਕਾਢੇ॥ ੨੭ ॥ ਊਚੋ ਅਹੈ ਮੋਰਚਾ ਜੋਈ। ਤਿਸ ਕੇ ਢਿਗ ਢਿਗ ਕੀਨੇ ਸੋਈ। ਸਨੈ ਸਨੈ ਸਭਿ ਬ੍ਰਿਖਭ ਨਿਕਾਰੇ।ਊਪਰ[3] ਤੋਪਹਿਂ ਕੀਨਸਿ ਤਮਾਰੇ॥੨੮॥ਬਹੁ-ਜ੍ਵਾਲਾ ਬਮਨੀ ਗਹਿ ਹਾਥ।ਖਰੇ ਕਰੇ ਤਹਿਂ ਸਿੰਘ ਗਨ ਨਾਥ†। ਆਪ ਅਨੰਦਪੁਰੇ ਚਲਿ ਬੈਸੇ। ਕਪਟੀ ਹਤਹਿ, ਪਿਖਨਿ ਕੋ ਤੈਸੇ[4] ॥ ੨੯ ॥ ਹਾਂਕਤਿ ਚਾਲੇ ਬ੍ਰਿੰਦ ਲਬਾਨੇ।ਪਸਰਜੋ ਸਭਿਨਿ ਪ੍ਰਕਾਸ਼ ਮਹਾਨੇ।ਰਾਜਨ ਕੀ ਸਿਪਾਹ ਗਨ ਆਈ। ਸਨੈ ਸਨੈ ਦੇਖਤਿ ਨਿਕਟਾਈ ॥੩੦॥ ਖੀਨਖਾਬ ਕੀ ਚਮਕਤਿ ਜ਼ਰੀ। ਜਾਨੀ ਦੌਲਤ ਅਚਰਜ ਭਰੀ। 'ਕੰਚਨ ਚਾਂਦੀ ਹੋਇਂ ਜਵਾਹਰ। ਪਿਖਿਯਤਿ ਬਡ ਪ੍ਰਭਾਉ ਹੀ ਜ਼ਾਹਰ' ॥ ੩੧ ॥ ਸੁਨਿ ਰਾਜਨ ਭੀ ਧਰਮ ਬਿਸਾਰਾ।ਉਮਰਾਵਨਿ ਇਮਾਨ ਕੋ ਹਾਰਾ।'ਸਪਤ ਮਾਸ ਦੁਖ ਪਾਵਤਿ ਰਹੇ। ਲਰਤਿ ਹਜ਼ਾਰੋਂ ਮ੍ਰਿਤੁ ਕੋ ਲਹੇ ॥ ੩੨॥ ਦਰਬ ਕਰੋਰਹੁੰ ਬਿਚ ਜੋ ਚਾਲਾ। ਜਿਸ ਤੇ ਤ੍ਰਿਪਤੈ ਸੈਨ ਬਿਸਾਲਾ। ਖਾਲੀ ਦੁਰਗ ਰਹੇ ਕਜ਼ਾ ਲੈ ਹੈਂ।ਚਢਹਿ ਗੁਰੂ ਕਿਸ ਦੇਸ਼ ਸਿਧੈ ਹੈਂ' ॥ ੩੩॥ ਵਧਜੋ ਲੋਭ ਮਨ ਬਿਖੈ ਘਨੇਰਾ। ਧਰਮ ਇਮਾਨ ਹਤਜੋ ਤਿਸ ਬੇਰਾ। ਸ਼ਿਵ ਠਾਕਰ ਅਰ ਕਸਮ ਕੁਰਾਨਾ। ਬਨਾ-

---

[1]ਗੁਣਾਂ ਉਤੇ। [2]ਤਿਵੇਂ (ਜਿਵੇਂ ਗੁਰਾਂ ਨੇ ਕਿਹਾ ਸੀ) ਉਨ੍ਹਾਂ ਉਤੇ ਉਸੇ ਵੇਲੇ ਪਾ ਦਿੱਤਾ। [3]ਭਾਵ ਕਿਲੇ ਵਿਚ ਗੁਰੂ ਜੀ ਨੇ। [4]ਜਿਸਤਰ੍ਹਾਂ ਕਿ। *ਪਾ:–ਸਗਰੀ ਜਾਨੋ। †ਪਾ:–ਸਾਥ।

ਪਜੋ ਲੋਭ,ਦਯੋ ਕਰਿ ਹਾਨਾ[1]॥੩੪॥ ਪਰੇ ਪਹਾਰੀ ਪੂਰਬ ਆਇ। ਭਯੋ ਰੌਰ ਦਈ ਲੂਟ ਮਚਾਇ। ਮਿਲਿ ਮਿਲਿ ਨਰ ਦਸ ਬੀਸ ਕਿ ਚਾਲੀ। ਬ੍ਰਿਖਭ ਸਹਿਤ ਸਭਿ ਗੌਨ ਸੰਭਾਲੀ ॥੩੫॥ ਤਿਨ ਪਰ ਸਾਠ ਕਿ ਸੌ ਮਿਲਿ ਆਏ। ਕਰਿ ਬਲ ਬਾਹਨ ਛੀਨਤਿ ਜਾਏ। ਸੋ ਨਹਿ ਦੇਤਿ ਲਕ੍ਸ਼ਨ ਜਜ਼ ਲਾਗੇ। ਸ਼ਸਤ੍ਰ ਪਰੇ ਚਲਿ, ਕੇਤਿਕ ਭਾਗੇ ॥੩੬॥ ਪਰਜੋ ਰੌਰ ਕੌਸਨ ਲਗਿ ਸੁਨਿ-ਯਤਿ। ਜਨੁ ਸਮੁੰਦ੍ ਮਥਿਬੇ ਕਹੁ ਜਨੀਯਤਿ। ਜਥਿ ਆਪਸ ਮਹਿ ਰਾਰ ਮਚਾਈ। ਤਥਿ ਉਪਰ ਤੈ ਤੋਪ ਚਲਾਈ ॥ ੩੭ ॥ ਗਾਜਤਿ ਗਾਜ ਸਮਾਨ ਮਹਾਂਨੀ। ਕਰੈ ਸ਼ੁੰਡ੍ ਸਮੁਦਾਇ ਸੁ ਹਾਨੀ।ਲਗੀ ਹੋਨਿ ਗੋਰਨਿ ਕੀ ਮਾਰ। ਜਿਸ ਤੇ ਮਰੇ ਹਜ਼ਾਰੋਂ ਜੁਝਾਰ ॥ ੩੮ ॥ ਕੁਛ ਆਪਸ ਮਹਿਂ ਮੂਰਖ ਮਰੇ। ਕੁਛ ਸਤਿਗੁਰੁ ਮਾਰ ਅਰਿ ਹਰੇ[2]।ਲੇਲੇ ਗੌਨ ਗਏ ਨਿਜਡੇਰੇ।ਧਰੇ ਛੁਪਾਇ ਨਹੀਂ ਦ੍ਰਿਗ ਹੇਰੇ ॥ ੩੯ ॥ ਨਿਜ ਨਿਜ ਮਹਿ ਕਰਿ ਕਰਿ ਤਕਰਾਈ। ਖਾਨ ਪਾਨ ਥਲ ਗੁਨ ਛਪਾਈ। ਜਹਿ ਪੂਜਾ ਠਾਕਰ ਕੀ ਕਰੈਂ।ਸਾਂਝ ਸਾਂਝ ਕਰਿ ਗੁਪਤੀ ਧਰੈਂ॥੪੦॥ ਜਾਨਹਿ–ਹਮ ਸਭਿ ਕਿਛ ਲੈ ਆਏ। ਪੁੱਤ੍ ਪੌਤ੍ ਲਗਿ ਬੈਠਹਿਂ ਖਾਏ। ਲਰਨ ਮਰਨ ਸਭਲੋ ਅਬਿ ਭਯੋ। ਘਾਲੀ ਘਾਲ ਸਿਤਿਕ ਧਨ ਲਯੋ–॥੪੧॥ ਰਖੀ ਦੁਰਾਇ ਭਏ ਥਿਰ ਡੇਰੇ। ਮੁਖ ਤੁਸ਼ਨ ਮਨ ਮੁਦਤਿ ਬਡੇਰੇ।ਨਹਿ ਜਾਨਹਿ ਮੂਰਖ ਅਲਪੱਗ੍ਯ। ਚਾਹੈਂ ਛਲਜੋ ਗੁਰੂ ਸਰਬੱਗ੍ਯ ॥ ੪੨ ॥ ਸੁਮਤਿ ਨਿਧਾਨ ਗੁਰੂ ਮਨ ਭਾਯੋ। ਅਜਬ ਦਗ਼ੇ ਪਰ ਦਗ਼ਾ ਦਿਖਾਯੋ[3]। ਛਲ ਕੋ ਕਰਤਿ ਧਰਮ ਛਲਵਾਯੋ[4]। ਨਰਕ ਉਚਿਤ ਭੇ ਕਛੂ ਨ ਪਾਯੋ ॥ ੪੩ ॥ ਮਹਾਂ ਪੁਰਖ ਸੋਂ ਜੋ ਛਲ ਠਾਨੈ। ਛਲਜੋ ਜਾਇ ਦ੍ਵੈ ਲੋਕ ਸੁ ਹਾਨੈ। ਲੂਟਿ ਗਵਾਰ ਸਰਬ ਲੈ ਗਏ। ਨਿਸ ਮਹਿਂ ਨਹੀਂ ਨਿਹਾ-ਰਤਿ ਭਏ ॥ ੪੪ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤਿ 'ਦਗ਼ਾ ਕਰਨ' ਪ੍ਰਸੰਗ ਬਰਨਨੰ ਨਾਮ ਖਸ਼ਟ ਬਿੰਸਤੀ ਅੰਸੂ ॥ ੨੬ ॥

---

[1]ਭਾਵ ਕਸਮਾਂ ਆਦਿ ਭੁਲਾ ਦਿੱਤੀਆਂ। [2]ਵੈਰੀ ਨਾਸ਼ ਕੀਤੇ। [3]ਸਹੁੰ ਖਾਕੇ ਰ ਮਾਲ ਲੁਟਣ ਆ ਪਏ ਇਹ ਵੈਰੀ ਨੇ ਦਗ਼ਾ ਕੀਤਾ ਪਰ ਸਹੁੰ ਤੋੜਨ ਵਿਚ ਉਨ੍ਹਾਂ ਦਾ ਧਰਮ ਛਲਿਆ ਗਿਆ। ਜੋ ਦੂਸਰੇ ਨੂੰ ਛਲਦਾ ਹੈ ਉਹ ਆਪਣੇ ਨਾਲ ਬੀ ਛਲ ਕਰਦਾ ਹੈ, ਇਹ ਦਗ਼ੇ ਪਰ ਦਗ਼ਾ ਹੈ। ਹੁਣ ਜਦ ਵੇਖਣਗੇ ਕਿ ਮਾਲ ਬੀ ਕੁਛ ਹਥ ਨਹੀਂ ਆਇਆ ਤਾਂ ਹੋਰ ਸ਼ਰਮਿੰਦੇ ਹੋਣਗੇ, ਛਲ ਕਰਨ ਦਾ ਛਲ ਛਲੇ ਜਾਣਾ ਮਿਲਿਆ। ਇਧਰ ਇਸ ਕੌਤਕ ਨਾਲ ਸਿੱਖਾਂ ਤੇ ਮਾਤਾ ਜੀ ਨੂੰ ਰੌਸ਼ਨ ਹੋ ਗਿਆ ਕਿ ਗੁਰੂ ਜੀ ਦੁਸ਼ਮਤੀ ਪਰ ਹਨ ਤੇ ਵੈਰੀ ਦੀ ਸਹੁੰ ਅਮੰਨਾ ਕਰਨੇ ਯੋਗ ਨਹੀਂ ਹੈ। [4]ਧਰਮ ਗੁਆ ਲਿਆ।

੨੭. [ਵਕੀਲ ਦਾ ਆਉਣਾ]।

ਦੋਹਰਾ ॥ ਭਏ ਪ੍ਰਭਾਤਿ ਬਿਲੋਕਤੋ ਨਿਜ ਨਿਜ ਥਾਇ ਛੁਪਾਇ। ਤੰਬੂ ਮਹਿ ਠਾਕੁਰ ਨਿਕਟ ਖੋਲੀ ਗੌਨ ਬਨਾਇ ॥ ੧ ॥ ਚੌਪਈ ॥ ਦਾਸਨ ਆਦਿਕ ਸਕਲ ਹਟਾਏ। ਆਪਹਿ ਖੋਲਨ ਕੌ ਲਲਚਾਏ। ਅੰਤਰ ਤੇ ਕਰਿ ਛਾਰ ਨਿਕਾਰੇ। ਚਮਰੇ ਪਨਹੀ ਹਾਥ ਨਿਹਾਰੇ ॥ ੨ ॥ ਹੇਰਤਿ ਗੀਰਹਿ ਦੂਰ ਬਗਾਵਹਿ। ਬਿਸ਼ਟਾ ਹਾਥ ਲਗੀ ਪਛਤਾਵਹਿ। ਇਕ ਤੌ ਅਪਨਾ ਧਰਮ ਗਵਾਯੋ। ਦੂਤੀਏ ਲੈਤੋ[1] ਜੇਗ ਮਚਾਯੋ ॥ ੩ ॥ ਤ੍ਰਿਤੀ ਨਿਪਾਕ[2] ਜੂ ਛੂਵਤਿ ਭਏ। ਮਾਰੇ ਬਿਨਾ ਮੂਢ ਮਰਿ ਗਏ। ਲੱਜਤਿ ਆਪਸ ਮਹਿ ਨਹਿ ਕਹੈਂ। ਰਿਦੈ ਬਿਸੂਰਨ ਕੌ ਬਹੁ ਲਹੈਂ ॥ ੪ ॥ ਧਿਕ ਧਿਕ ਅਪਨੋ ਜਨਮ ਬਖਾਨੈਂ। ਧਰਮਹੀਨ ਕੀ ਦੁਰਗਤਿ ਜਾਨੈਂ। ਭਯੋ ਸਭਿਨਿ ਕੌ ਤਬਿ ਉਪਹਾਸਾ। ਬਿਕਸੇ ਸਤਿਗੁਰ ਪੇਖਿ ਤਮਾਸ਼ਾ ॥੫॥ ਕਹਤਿ ਸਿੰਘ ਜੋ ਨਿਕਟ ਹਕਾਰੇ। 'ਕਹਿੰ ਦੁਰਜਨਕੇ ਧਰਮ ਨਿਹਾਰੇ[3]? ਸਭਿ ਤੁਮ ਹਮਰੇ ਪਾਸ ਬਖਾਨਤਿ। –ਗਿਰਪਤਿ ਤੁਰਕ ਧਰਮ ਕੌ ਜਾਨਤਿ–॥੬ ॥ ਸਭਿ ਪਰਥਤ ਬਾਸੀ ਮਤਿ ਕਾਚੇ। ਇਹ ਕਬਿ ਬੈਨ ਭਨਹਿ ਨਹਿ ਸਾਚੇ।ਹਮ ਕਹਿ ਰਹੇ ਨ ਛਲ ਤੁਮ ਜਾਨਾ।ਜੇ ਕਰਤੋ ਤਜਿ ਦੁਰਗ ਪਯਾਨਾ[4] ॥੭॥ ਤੁਰਕ ਗਿਰੇਸ਼ੁਨਿ ਕੀ ਬਡ ਸੈਨਾ। ਸਭਿ ਆਵਤਿ ਹਮ ਪਰ, ਪਿਖਨੈਨਾ[5]। ਜੂਝਤਿ ਸਕਲ ਸਿੰਘ ਬਡ ਬੀਰ। ਲਾਖਹੁੰ ਲਸ਼ਕਰ ਅਰਿ ਕੀ ਭੀਰ॥੮॥ਹੋਤਿ ਲਚਾਰੀ ਹਮ ਕੌ ਤਬੈ। ਜੂਝ ਜਾਤਿ ਦਲ ਸਿੰਘਨਿ ਤਬੈ।ਅਬਿ ਤੌ ਸਭਿ ਕੌ ਭਈ ਪ੍ਰਤੀਤ।ਦੁਰਜਨ ਕਰਤਿ ਦਗ਼ਾ ਛਲ ਚੀਤ ॥ ੯ ॥ ਤੁਰਕ ਪਹਾਰੀ ਪਰ ਬਿਸਵਾਸ। ਧਰੈ ਨ ਮਮ ਸਿਖ ਜੌ ਮਤਿ ਰਾਸ। ਅਪਰ ਕਿਤਿਕ ਦਿਨ ਕਸ਼ਟ ਸਹੀਜੈ। ਭਲੋ ਜਾਨਿ ਨਿਜ ਧੀਰਜ ਕੀਜੈ ॥ ੧੦ ॥ ਬਿਜੈ ਪਰਾਜੈ ਸੁਖ ਦੁਖ ਜੋਈ। ਗੁਰ ਉਰ ਸਮਸਰ ਚਾਹ ਨ ਕੋਈ।ਸਤ ਚੇਤਨ ਅਨੰਦਾਤਮ ਬ੍ਰਹਮ। ਇਸਬਿਨ ਦ੍ਵੈਤ ਅਪਰ ਸਭਿ ਭਰਮ[6]॥੧੧ ॥ ਅਸ ਨਿਸ਼ਚਾ ਜਿਨ ਕੇ ਉਰ ਸਾਚੇ। ਸੋ ਕਹੁ ਕਸੋਂ ਕੂਰੇ ਕਚ ਰਾਚੇ। ਯਾਂਤੇ ਲਖਹੁ ਖਾਲਸੇ ਹੇਤਾ। ਇਹ ਸਭਿ ਹੋਵਤਿ ਖੇਲ ਸਚੇਤਾ[7] ॥੧੨॥ ਜਿਤਨੋ ਸੰਕਟ ਸੁਖ ਅਧਿਕੇਤਾ।ਪ੍ਰਭੂ ਨੇਤ

[1](ਗੁਣਾ) ਲੈਣ ਵੇਲੇ। [2]ਅਪਵਿਤ੍ਰ। [3]ਵੇਖਿਆ ਨੇ? [4]ਜੇ ਅਸੀਂ ਕਿਲਾ ਛੱਡ ਦੂਰ ਜਾਂਦੇ। [5]ਤੁਸੀਂ ਅੱਖੀਂ ਵੇਖਦੇ। (ਅ ਦੇਖਦੇ ਦੇਖਦੇ। [6]ਇਸ ਤੋਂ ਬਿਨਾਂ ਹੋਰ ਸਭ ਭਰਮ ਤੇ ਦ੍ਵੈਤ ਹੈ। [7]ਤਤ੍ਵ ਸਮਝ ਲਓ (ਕਿ ਇਹ ਸਭ ਕੁਝ) ਖਾਲਸੇ ਦੇ ਹਿਤ ਲਈ ਜਾਣ ਬੁੱਝਕੇ ਖੇਲ ਹੋ ਰਿਹਾ ਹੈ, ਕਿਉਂਕਿ.....(ਅ) ਖਾਲਸੇ ਦੇ ਸੁਚੇਤ ਹੋਣ ਲਈ ਇਹ ਸਭ ਖੇਲ ਹੁੰਦਾ ਹੈ।

ਇਮ[1] ਨਿਤ ਬਰਤੰਤਾ । ਸ਼੍ਰੀ ਨਾਨਕ ਇਮ ਬਾਕ ਬਖਾਨਾ।ਦੁਖ ਦਾਰੂ ਸੁਖ ਰੋਗ ਮਹਾਨਾ*॥੧੩॥ਅੰਤਰ ਥਿਰੋ, ਨਚਿੰਤ ਕਰਾਰੇ[2] । ਫਿਰ ਮਨ ਭਾਵਤਿ ਲੇਹੁ ਅਹਾਰੇ । ਸ਼੍ਰੀ ਅਸਿਧੁਜ ਕੋ ਪਿਖਹੁ ਤਮਾਸ਼ੇ । ਬਿਬਿਧ ਬਿਧਨਿ ਕੋ ਅਸਥ ਪ੍ਰਕਾਸ਼ੇ ॥ ੧੪ ॥ ਅਵਨੀ ਰਾਜ ਤੇਜ ਬਿਰਧਾਵਨਿ[3]। ਸਿਰ ਸ਼ੱਤ੍ਰੁਨ ਕੋ ਚਰਨ ਟਿਕਾਵਨਿ । ਅਲਪ ਬੀਜ ਤੇ ਬਹੁ ਬਿਸਥਾਰਨਿ । ਬਹੁ ਬਿੰਸ ਭਰ ਕੋ ਮੂਲ ਉਖਾਰਨਿ[4]॥੧੫॥ "ਇਨ ਕੋ ਹੇਤੁ ਤਪਹਿੰ ਗਨ ਤਪਨੋ।ਤਪੁ ਕੋ ਤਪਹਿੰ ਜਾਨ ਹਿਤ ਅਪਨੇ । ਇੱਤਨਾਦਿਕ ਕੀਨਸਿ ਹਮ ਸੰਗ। ਦੁਖ ਪੈ ਹੈਂ ਇਹ ਸਭਿ ਸੁਖ ਭੰਗਿ" ॥ ੧੬ ॥ ਪਲਟਾ ਲੇਹਿ ਖਾਲਿਸਾ ਮੇਰਾ । ਕੋਤਿਕ ਦਿਨ ਮਹਿੰ, ਥਲੀ ਨ ਦੇਰਾ । ਦਗ਼ਾ ਬੁਰਾ, ਸਿੰਘਹੁ ਨਹਿੰ ਕਰੀਏ। ਰਣ ਮਹਿੰ ਲਰਤੇ ਸ਼ੱਤ੍ਰੁ ਸੰਘਰੀਏ' ॥੧੭ ॥ ਮਾਤਾ ਆਦਿ ਲੋਕ ਸਭਿ ਘਰ ਕੇ । ਗੁਰ ਪਰ ਸਿਦਕ ਧਰਨੋ ਹਿਤ ਧਰਿਕੈ।ਕਹਨੋ ਗੁਰੂ ਕੋ ਸਾਚੋ ਜਾਨਨੋ। ਗਿਰਪਤਿ ਤੁਰਕਨ ਕੂਰ ਬਖਾਨਨੋ ॥ ੧੮ ॥ ਇਸ ਪ੍ਰਕਾਰ ਕੰਹਿ ਸਿਖ ਸਮੁਝਾਏ । ਭਲੇ ਮਹਾਤਮ ਫਲਹਿ ਸੁਨਾਏ । ਤਊ ਸੰਤੋਖ ਨਹੀਂ ਕਿਨ ਕੀਨਾ । ਮਹਾਂ ਕਸ਼ਟ ਸਿਰ ਊਪਰ ਚੀਨਾ ॥ ੧੯ ॥ ਕੁਛ ਧੀਰਜ ਧਰਿ ਸਿਖ ਪੁਨ ਰਹੇ ।ਗੁਰ ਬਚ ਤੇ ਨਿਜ ਨੀਕੋ[5] ਲਹੇ।ਮੁਰਚਨਿ ਮਹਿੰ ਰਾਖਹਿੰ ਭਕਰਾਈ । ਸਭਿ ਨਿਸ ਜਾਗਹਿੰ ਰਖਿ ਚੁਕਸਾਈ ॥ ੨੦ ॥ ਬਿਨਾ ਅੰਨ ਤੇ ਭਏ ਲਚਾਰ । ਇਕ ਗੁਰ ਦਰਸ਼ਨ ਕੋ ਆਧਾਰ। ਸੰਕਟ ਸਹੈਂ ਕਸੋ ਕਟ ਰਹੈਂ । ਆਯੁਧ ਧਰੇ ਰਿਪੁਨਿ ਕੋ ਲਹੈਂ ॥ ੨੧॥ ਤਊ ਕਸ਼ਟ ਤੇ ਧੀਰਜ ਹਾਲੀ । ਥਲ, ਪਲ[6], ਖ਼ੂੰਨਤ, ਤੇ ਤਨ ਖਾਲੀ । ਕਹਾਂ ਕਰੈਂ ਕਛੁ ਲਖਨੋ ਨ ਜਾਈ । ਗੁਰ ਚਰਿੱਤ੍ਰ ਕੋ ਪਾਰ ਨ ਪਾਈ ॥ ੨੨ ॥ ਅਧਿਕ ਛੁਧਾ ਦੁਖ ਸਹਨੋ ਨ ਪਰੈ । ਦ੍ਰਿਸ਼ਟਿ ਭਿ ਨਹੀਂ ਅੰਨ, ਕਨਾ ਕਰੈਂ । ਘਾਟ ਬਾਟ[7]

---

[1]ਪ੍ਰਭੂ ਦੀ ਲੀਯਤਕੀੜੀ, ਹੋਣਹਾਰ, ਭਾਣਾ ਇਉਂ ਹੀ" [2]ਨਚਿੰਤ ਤੇ ਤੁੱਕੜੇ ਦੋਵੇ ਅੰਦਰ ਦਿਕੋ। [3]ਭਾਵ ਖਾਲਸੇ ਦਾ। [4]ਬਹੁਤ ਵੈਲੇ ਹੋਏ ਦੀ ਜੜ੍ਹ ਉਖੇੜ ਦੇਂਦੀ ਹੈ ਸ਼ੱਤ੍ਰੂਆਂ ਦੀ। "ਇਨ੍ਹਾਂ (ਸ਼ਤ੍ਰੂਆਂ) ਵਾਸਤੇ ਸਾਰੇ ਤਪ ਤਪ ਰਹੇ ਹਾਂ, ਜੋ ਆਪਣਾ ਭਲਾ ਸਮਝਣੇ ਤਪ ਨੂੰ ਤਪਣਗੇ ਐਸਿਆਂ ਨੂੰ ਅਸਾਂ ਮੰਗੀ ਬਨਾਦਿਆ ਹੈ, ਏਹ ਸਾਰੇ ਸੁੱਖਾਂ ਨੂੰ ਨਾਸ਼ ਕਰਕੇ ਦੁੱਖ ਪਾਉਣਗੇ ਭਾਵ ਦੁੱਖਾਂ ਨੂੰ ਕਬੂਲਣਗੇ। (ਅ) ਇਨ੍ਹਾਂ (ਖਾਲਸੇ) ਵਾਸਤੇ ਅਸਾਂ ਤਪ ਤਪੇ ਹਨ, ਆਪਣੇ ਜੋ ਹਿਤੂ ਹੈਨ ਓ ਤਪ ਸਾਡੇ ਨਾਲ ਤਪ ਰਹੇ ਹਨ। (ਵੇਰੀਆਂ ਨੇ) ਐਉਂ (ਦਗ਼ਾ) ਕੀਤਾ ਹੈ ਸਾਡੇ ਨਾਲ; ਏਹ (ਵੈਰੀ ਆਪਣੇ) ਸਾਰੇ ਸੁਖ ਗਵਾਕੇ ਦੁਖ ਪਾਉਣਗੇ। [6]ਭਲਾ। [7]ਘਾਟਾਂ ਤੇ ਰਾਹਾਂ ਦੀ। (ਅ) ਘਾਟਾਂ ਦੇ ਰਾਹਾਂ ਦੀ। *ਤੁਕ ਐਉਂ ਹੈ:—ਦੁਖ ਦਾਰੂ ਸੁਖ ਰੋਗ ਭਇਆ।

ਕੀ ਸਭਿ ਤਕਰਾਈ। ਤੁਰਕ ਗਿਰੇਸ਼ੁਨਿ ਕੀਨ ਬਨਾਈ॥ ੨੩॥ ਕਿਤਿਕ ਥਿਤੋ ਦਿਨ ਜਥਿ ਇਸ ਭਾਂਤੀ। ਪੁਨ ਆਈ ਅਵਰੰਗ ਕੀ ਪਾਤੀ। ਕਸਮ ਕੁਰਾਨ ਆਦਿ ਕੀ ਖਾਈ। 'ਤੁਮਰੇ ਬੁਰੋ ਨ ਚਿਤਹਿ ਕਦਾਈ ॥ ੨੪॥ ਜੋ ਕੈਸੇ ਤੁਮ ਬੁਰਾ ਝਕਾਵੈਂ।ਨਹਿ ਦਰਗਾਹ ਠੌਰ ਹਮ ਪਾਵੈਂ।ਸਚ ਜਾਨੋ ਇਹੁ ਲਿਖਨੋ ਹਮਾਰੋ। ਭਜੋ ਅਬੈ ਸੈਗੂਮ ਅਖਾਰੋ॥ ੨੫ ॥ ਹਮਰੀ ਓਰ ਆਪ ਚਲਿ ਆਵਹੁ। ਹੁਇ ਹੈ ਮੇਲ ਸਦਾ ਹਰਖਾਵਹੁ।ਇਤ ਆਵਨ ਜੋ ਚਾਹਤਿ ਨਾਂਹੀ। ਮਨ ਭਾਵਤਿ ਬਿਚਰਹੁ ਜਗ ਮਾਂਹੀ ॥ ੨੬ ॥ ਏਕ ਬਾਰ ਭਜਿ ਦੁਰਗ ਲਰਾਈ। ਇਹ ਮਾਨਹੁ ਬਨਿ ਮੇਲ ਤਦਾਈ'। ਸੁਨਿ ਗੁਰ ਕਹਯੋ 'ਨ ਸਾਚ ਤੁਮਾਰੇ। ਕਰਹੁ ਅਨਤ,ਮੁਖ ਆਨ ਉਚਾਰੇ'॥੨੭॥ ਪੁਨ ਅਵਰੰਗ ਢਿਗ ਲਿਖਨੋ ਪਠਾਯੋ। ਸੁਨਿਕੈ ਲਿਖਿ ਕਰਿ ਫੇਰ ਪੁਚਾਯੋ। ਭਲੋ ਵਕੀਲ ਲਵਾਇਂ ਪ੍ਰਵਾਨਾ। ਸਭਿ ਗਿਰਪਤਿ ਕੀਨੋ ਇਕ ਥਾਨਾ॥ ੨੮ ॥ ਕਰਿ ਸਲਾਹ ਸਭਿ ਆਨ[1] ਪਵਾਈ। ਰਾਜਨਿ ਕੋ ਵਕੀਲ ਸਮੁਦਾਈ। ਜੇ ਪ੍ਰਥਮੈ ਲੂਟਨ ਕੋ ਗਏ। ਤਿਨ ਕੋ ਦੰਡ ਦੇਤਿ ਨ੍ਰਿਪ ਭਏ ॥ ੨੯ ॥ ਸਭਿ ਸ਼ਰਮਿੰਦਤਿ ਭਏ ਲੁਟੇਰੇ। ਲੀਨ ਦਰਬ ਖਤਾ ਤਿਨ ਹੈਰੇ। ਸ਼ਾਹ ਦੂਤ ਲੈ ਗਿਰਪਤਿ ਦੂਤ[2]। ਅੰਤਰ ਬਰੈ ਕਰਨਿ ਕੋ ਸੂਤ ॥ ੩੦ ॥ ਜਹਿਂ ਸਤਿਗੁਰ ਬੈਠੇ ਤਹਿ ਆਏ। ਸਕਲ ਜੋਰਿ ਕਰ ਸੀਸ ਨਿਵਾਏ। ਬੈਠੇ ਨਿਕਟ ਕਹਨੋ ਨਿਜ ਕਾਜ। 'ਸੁਨੀਅਹਿ ਗੁਰੂ ਗ਼ਰੀਬ ਨਿਵਾਜ! ॥੩੧॥ਪਰਵਾਨਾ ਲਿਖਿ ਸ਼ਾਹ ਪਠਾਯੋ। ਮੈਂ ਲੇਕਰਿ ਤਹਿਂ ਤੇ ਚਲਿ ਆਯੋ। ਹਜ਼ਰਤ ਚਿਤ ਕੋ ਹਿਤ ਕਰਿ ਕਹਯੋ।ਮਿਲਿਬੋ ਰਾਵਰ ਕੋ ਸੈਗ ਚਹਯੋ ॥ ੩੨॥ ਢਿਗ ਮੁਹਿੰਮ ਕਰਿ ਅਟਕਨੋ ਸੋਇ। ਨਰੂ ਆਵਤਿ ਇਤ ਹਾਜ਼ਰ ਹੋਇ। "ਮੁਖ ਸੋਂ ਬਾਤੈਂ ਕਰੈਂ ਜੁਬਾਨੀ। ਪਰਵਦਿਗਾਰ ਮਿਲਿਨਿ ਕੀ ਮਾਨੀ" ॥੩੩॥ ਸ਼ਾਹੁ ਸਮੀਪ ਤਰੀਕ[3] ਤੁਮਾਰੀ। ਬਹੁ ਲੋਕਨਿ ਸਭਿ ਲੀਤਿ ਉਚਾਰੀ।—ਬਲੀ ਬਹਾਦੁਰ ਪੀਰਨ ਪੀਰ। ਜਨੁ ਖ਼ੁਦਾਇ ਹੀ ਆਪ ਸਰੀਰ—॥੩੪॥ ਕਾਜ਼ੀ ਅਰ ਉਮ-

---

[1]ਹੁਸੀਂ ਕਰਦੇ ਹੋ ਤੇ ਤੁਹਾਡੇ ਮੂੰਹ ਦੱਸ ਕਰਦੇ ਹਨ। [2]ਲਿਜਾਣਿਆ। [3]ਪੰਥ। [4]ਸ਼ਾਹ ਦੇ ਦੂਤ ਪਹਾੜੀਆਂ ਦੇ ਦੂਤ ਨੂੰ (ਨਾਲ) ਲੈਕੇ। [5]ਮੇਰੇ ਨਾਲ ਜ਼ੁਬਾਨੀ ਗਲਾਂ ਕੀਤੀਆਂ ਸਨ, (ਪਾਤਸ਼ਾਹ ਚਾਹੁੰਦਾ ਹੈ ਕਿ ਗੁਰੂ ਜੀ) ਮੇਰੇ ਨਾਲ ਆਕੇ ਜ਼ੁਬਾਨੀ ਗਲਾਂ ਕਰਨ ਚਾਹਿਯੁ ਦੇ ਮਿਲਾਪ ਦੀਆਂ, ਸਾਡ ਲਓ। (ਅ) ਮੇਰੇ ਨਾਲ ਪਾਤਸ਼ਾਹ ਨੇ ਜ਼ਬਾਨੀ ਜੋ ਬਾਤ ਕੀਤੀ ਹੈ, (ਉਹ ਸਭ) ਮਿਲਣ ਦੀ (ਸੱ) ਜਾਨੀ ਹੈ, ਪਰਵਰਦਗਾਰ (ਦੀ ਸੱਹੁ)।

ਰਾਵ ਘਨੇਰੇ। ਕਰਤਿ ਆਪ ਕੋ ਸੁਜਸੁ ਬਡੇਰੇ। ਸੁਨਿ ਸੁਨਿ ਅਭਿਲਾਖਾ ਬਡ ਸ਼ਾਹੁ। ਯਾਂਤੇ ਮੋਹਿ ਪਠਨੋ ਤੁਮ ਪਾਹੁ ॥੨੫॥ ਹਜ਼ਰਤ ਨਿਜ ਕਰ ਤੇ ਲਿਖਿ ਦੀਨਿ। ਹਰਛ ਜੁ ਥੋਰੋ ਲੀਜਹਿ ਚੀਨਿ। ਅਹਿਦ ਕਰੇ ਬਿਚ ਦਿਯੋ ਖੁਦਾਇ। ਸਪਥ ਮੁਹੰਮਦ ਕੀ ਤਿਨ ਖਾਇ ॥੨੬॥ ਜਿਮ ਰਾਵਰ ਕੋ ਮਨ ਪਤਿਆਵੈ। ਤਿਮ ਤੁਮ ਚਲਹੁ ਨ ਕੁ ਅਟਕਾਵੈ। ਜੋ ਹਜ਼ਰਤ ਕੋ ਆਸ਼ੈ ਐਸੇ। ਅਪਰ ਬੁਰੋ ਕਰਿ ਸਕੈ ਸੁ ਕੈਸੇ ? ॥ ੨੭ ॥ ਗਿਰਪਤਿ ਸਗਰੇ ਕਰਿ ਕਰਿ ਆਨ। ਪਠੈ ਆਪ ਕੋ ਢਿਗ ਪਰਧਾਨ। ਠਾਕੁਰ ਪੈਨ੍ਹ ਧਰਮ ਬਿਚ ਦੀਨੇ। ਤਜਹੁ ਜੰਗ ਅਬਿ ਆਛ ਸੁ ਚੀਨੇ' ॥੨੮॥ ਪੁਨ ਪੰਮਾ ਬੈਲਨੋ ਕਰ ਜੋਰਿ। 'ਸ਼੍ਰੀ ਪ੍ਰਭੁ ਸਭਿ ਨੰਮ੍ਰੀ ਤੁਮ ਓਰ। ਨਹਿ ਪੂਰਬ ਕੀ ਬਾਤ ਬਿਚਾਰੋ। ਕਾਜ ਅਚਾਨਕ ਕਰਨੋ ਬਿਗਾਰੋ॥੨੯॥ਕਿਸ ਰਾਜੇ ਕੋ ਮਤਿ ਇਮ ਨਾਂਹੀਂ'। ਪਰੇ ਲੁਟੇਰੇ ਬੈਲਨਿ ਮਾਂਹੀ। ਕਰਿ ਸਾਬਤ ਸਭਿ ਹੀ ਗਹਿ ਲੀਨੋ। ਮਾਰਨ ਕਰੇ ਕੈਦ ਬਹੁ ਕੀਨੇ ॥ ੪੦ ॥ ਪਰਨੋ ਸਭਿਨਿ ਮਹਿ ਅਬਿ ਛਰ ਭਾਰੀ। ਨਹਿ ਕੋ ਹੋਰਹਿ ਓਰ ਤੁਹਾਰੀ। ਏਕਬਾਰ ਤਜਿ ਦੁਰਗ ਸਿਧਾਰਹੁ। ਪੁਨ ਬਿਚਰਹੁ ਜਹਿ ਇੱਛਾ ਧਾਰਹੁ' ॥ ੪੧ ॥ ਇੱਤਮਾਦਿਕ ਦੂਤਨ ਬਚ ਕਹੇ। ਜਿਮ ਕੰਚਨ ਘਟ ਮਹਿ ਬਿਖ ਅਹੈ[1]। ਕਹੀ ਲਾਪਚਾਰੀ[2] ਸਭਿ ਬਾਤ। ਗੁਰ ਕੋ ਉਰ ਸਗਰੀ ਇੱਖਨਾਤ ॥ ੪੨ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੌ 'ਵਕੀਲ ਆਮਦਨ' ਪ੍ਰਸੰਗ ਬਰਨਨੰ ਨਾਮ ਸਪਤ ਤ੍ਰਿੰਸਤੀ ਅੰਸੂ ॥ ੨੭ ॥

੨੮. | ਅਨੰਦਪੁਰ ਤਜਣ ਦੀਆਂ ਸਲਾਹਾਂ। ਬਿਦਾਵਾ]।

ਦੋਹਰਾ ॥ ਸੁਨਿ ਸਭਿ ਤੇ ਸਤਿਗੁਰ ਕਹਨੋ 'ਇਹ ਦਰੋਗ਼ਾ[3] ਕੀ ਬਾਤ। ਖੈਚਕਤਾ ਤੁਮ ਕਰਤਿ ਹੋ ਰਾਜ ਤੇਜ ਹੁਇ ਘਾਤ ॥੧॥ ਚੌਪਈ।। ਜਿਮ ਆਗੈ ਸਭਿ ਕੀਨਸਿ ਆਨ। ਬਹੁਰ ਬਿਨਾਸ਼ਨੋ ਧਰਮ ਇਮਾਨ। ਨਿਜ ਤੇ ਪ੍ਰਥਕ ਬਨਾਇ ਲੁਟੇਰੇ। ਨਰਕ ਸਹੈਰਨੋ ਕਸ਼ਟ ਬਡੇਰੇ॥੨॥ ਇਮ ਹੀ ਰਾਜ ਤੇਜ ਤੁਮ ਹਾਰੇ।ਜਗਤੇ ਸਭਾ ਉਠਹਿ ਇਕਬਾਰੋ'।ਇਮਕਹਿ ਤੁਸ਼ਨ ਭਏ ਗੁਸਾਈਂ।ਹਾਰੇ ਕਹਿ ਵਕੀਲ ਸਮੁਦਾਈ॥੩॥ਸ਼੍ਰੀ ਗੁਜਰੀ ਢਿਗ ਸੁਧਿ ਤਬਿ ਗਈ। ਦੂਤਨਿ ਕਹੀ ਸੁ'ਅਨਬਨ ਭਈ। ਨਹਿ ਮਾਨਹਿ ਕਲਗ਼ੀਧਰ ਕਿਸ ਕੀ। ਤਿਨ ਸੋਂ ਬੋਲਹਿੰਬਾਨੀ ਰਿਸਕੀ'॥੪॥ਸੁਨਿਕੈ ਅਪਨੇਨਿਕਟ ਹਕਾਰੇ।ਸਗਲੇ ਮਾਤਾ ਪਾਸ ਪਧਾਰੇ।ਕਹਿਵਤ[4] ਸ਼ਾਹੁ ਗਿਰੇਸ਼ਨਿ ਕੇਰੀ।ਸਰਬ ਵਕੀਲਨਿ

[1]ਇਹ ਸਲਾਹ ਨਹੀਂ ਸੀ। [2]ਜਿਵੇਂ ਸੋਨੇ ਦੇ ਘੜੇ ਵਿਚ ਜ਼ਹਿਰ ਹੋਵੇ। [3]ਕਥਨ ਮਾਤਾ ਗੁਜਰੀ ਜੀ ਕਲ। [4]ਝੂਠ। [5]ਆਖੀ ਹੋਈ ਕਲ, ਸੁਣੀਦਾ।

ਭਾਖੀ ਛੋਰੀ॥੫॥[1]ਸੁਨਹੁ ਮਾਤ ਪਰਤੀਤ ਕਰੀਜੈ। ਸਭਿਕੀ ਕਹੀ ਸਾਚ ਲਖਿ ਲੀਜੈ।ਸਤਿਗੁਰ ਨਹਿ ਮਾਨਹਿ,ਕਹਿ ਰਹੇ। ਪ੍ਰਥਮ ਬਾਰਤਾ ਪਰ ਰਿਸ ਲਹੈ ॥੬॥ਸਰਬ ਲੁਟੈਰੇ ਕੈਦ ਪਰੇ ਹੈਂ। ਦੰਡ ਸਾਸਨਾ ਦੇਨਿ ਕਰੇ ਹੈਂ। ਅਬਿਕਰ ਜੌਹਿ ਖਤਾ ਬਖਸ਼ਾਵੈਂ।ਤਉ ਨਹੀਂ ਮਨ ਮਹਿ ਕੁਛ ਲਖਾਵੈਂ'॥੭॥ਸੁਨਿਕਰਿ ਮਾਤਾ ਉਰ ਬਿਰਮਾਈ।-ਏਤੀ ਸਪਥ ਸਾਚ ਇਨ ਖਾਈ-। ਸਕਲ ਸਿੰਘ ਅਰੁ ਮਾਤਾ ਮਿਲੇ। ਨਿਕਸਨਿ ਪੁਰਿ ਤੇ ਮਾਨਸੋ ਭਲੇ॥੮॥ 'ਜਸੋਂ ਕਸੋਂ ਕਹਿ ਕਰਿ ਗੁਰੁ ਨਿਕਾਰੋ। ਤਬਿ ਮਿਟ ਹੈ ਇਹ ਜੰਗ ਅਖਾਰੋ'।ਆਨਿ ਗੁਰੂ ਢਿਗ ਕਰਸੋ ਜਵਾਬ।'ਮਹਾਰਾਜ ! ਅਬਿ ਤਜਹੁ ਸ਼ਿਤਾਬ ॥੯॥ ਛੁਧਾ ਕਸ਼ਟ ਹਮ ਬਹੁਤ ਸਹਾਰਸੋ । ਹੁਇ ਲਚਾਰ ਤੁਮ ਪਾਸ ਉਚਾਰਸੋ। ਨਿਕਸੋ ਚਹੈਂ ਪ੍ਰਾਨ ਛੁਧਿਆਰੇ । ਕਿਮ ਹਮ ਰਾਖਹਿਂ ਧੀਰਜ ਧਾਰੇ'॥੧੦॥ ਇਤਨੇ ਮਹਿਂ ਮਾਤਾ ਚਲਿ ਆਈ।ਬੈਠਿ ਨਿਕਟ ਸੁਤਕੋ ਸਮੁਝਾਈ । 'ਕਸੋਂ ਅਬਿ ਚਾਹਤਿ ਸਭਿ ਕੋ ਮਾਰਸੋ। ਸਿੱਖਨਿ ਤੁਮਰਾ ਕਹਾਂ ਬਿਗਾਰਸੋ ॥੧੧॥ ਮਰੇ ਹਜ਼ਾਰਹੁੰ ਲਰਿ ਲਰਿ ਆਏ। ਬਚੇ, ਅੰਨ ਬਿਨ ਮਰਿਬੇ ਲਾਗੇ। ਹੋਲਾ ਪਰੈ ਕਤਲ ਹੁਇ ਜੈ ਹੈਂ । ਕੋ ਲਾਖਹੁੰ ਲਸ਼ਕਰ ਅਟਕੈ ਹੈ ॥ ੧੨ ॥ ਸ਼ਾਹੁ ਗਿਰੇਸ਼ੁਰ ਭਾਖਤਿ ਸਾਰੇ। ਕਿਮ ਇਹ ਕੂਰ ਬਨਹਿ, ਧ੍ਰਮ ਹਾਰੇ'। ਜੋ ਨਹਿ ਮਾਨਹੁੰਗੇ ਇਹ ਬਾਤ। ਤਜਹਿ ਸਾਥ ਤੁਮਰੋ ਬੱਖਸ਼ਾਤ ॥ ੧੩ ॥ ਘਰ ਕੋ ਭੀ ਸਗਰੇ ਤਜਿ ਜਾਵੈਂ । ਜਿਤ ਕਿਤ ਹ੍ਵੈ ਕਰਿ ਪ੍ਰਾਨ ਬਚਾਵੈਂ । ਪੁਨ ਏਕਲ ਰਹਿ ਕਰਹੁ ਕਹਾਂ । ਸਭਿਹਿਨਿ ਕੋ ਪ੍ਰਾਨਨ ਪ੍ਰਿਯ ਮਹਾਂ' ॥੧੪॥ਸੁਨਿ ਸਿੰਘਨ ਤੇ ਅਰੁ ਬਚ ਮਾਤਹਿ।ਰਿਸ ਕਰਿ ਕਹਿਤ ਭਏ ਬਿੱਖਯਾਤਹਿ । 'ਜੋ ਅਬਿ ਨਿਕਸਹਿ ਬਚਹਿ ਸੁ ਨਾਈਂ'। ਹਮਰੋ ਦੋਸ਼ ਲਖਹੁ ਨਹਿ ਕਾਈ ॥ ੧੫ ॥ ਪਸਰਹਿ ਜਹਿਂ ਕਹਿਂ ਇਹੀ ਪ੍ਰਸੰਗ ।-ਹਤੇ ਗਏ ਸਗਰੇ ਬਿਚ ਜੰਗ-। ਸੁਨਿ ਕਰਿ ਬਿਸਮੈ ਬਹੁਰ ਬਿਚਾਰਹਿ ।-ਅਸਮੰਜਸ ਕਸੋਂ ਭਈ[2]-ਉਚਾਰਹਿ ॥ ੧੬ ॥ -ਕਸੋਂ ਨ ਭਏ ਸਤਿਗੁਰ ਰਖਵਾਰੇ । ਜੇ ਸੰਗੀ ਸਦ ਰਹਿਬੇਹਾਰੇ-। ਯਾਂਤੇ ਲਿਖਿ ਲਿਖਿ ਸਕਲ ਬਿਦਾਵਾ ਚਲੇ ਜਾਹੁ ਜਿਤ ਜਿਹ ਮਨ ਭਾਵਾ ॥੧੭॥ ਜੇ ਹੋਵਹੁ ਹਮਰੇ ਅਨੁਸਾਰੀ।ਤੌ ਚਿਤ ਚਾਹ ਕਰੈਂ ਰਖਵਾਰੀ[3] । ਖੜਗ ਕੇਤੁ ਪ੍ਰਭੁ ਬਨਹਿ ਸਹਾਇ। ਰਿਪੁ ਤੇ ਦੇ ਕਰਿ ਹਾਥ ਬਚਾਇੰ ॥ ੧੮ ॥ਦੋਨਹੁੰ

[1]ਕਿਵੇਂ ਝੂਠੇ ਹੋਕੇ (ਸਾਰੇ ਹੀ) ਧਰਮ ਹਾਰ ਜਾਣਗੇ। [2]ਬਣੇਗਾ ਨਹੀਂ। [3]ਉਲਟੀ ਗਲ ਕਿਉਂ ਹੋ ਗਈ। [4]ਦਿਲੋਂ ਚਾਹਕੇ ਰਾਖੀ ਕਰਾਂਗੇ।

ਬਾਤਨ ਮਹਿ ਜਿਮ ਭਾਵੈ । ਸੋ ਕਰਿ ਚਲੋ,ਨ ਕੋ ਅਟਕਾਵੈ' । ਮਾਤਾ ਕੀ* ਰਿਸ ਲਖਿ ਕਰਿ ਸਹੀ । ਬਿਨ ਸਨੇਹ ਬਾਨੀ ਗੁਰ ਕਹੀ ॥ ੧੯ ॥ ਭਈ ਕਸ਼ਟ ਤੇ ਬਿਹਬਲ ਮਾਈ।–ਕਹਾਂ ਕਰੈ ਕੁਛ ਕਹੀ ਨ ਜਾਈ। ਸੁਤ ਪਯਾਰੋ ਕਿਮ ਤਯਾਗਨ ਕਰੈ । ਨਹਿ ਤਯਾਗੀ,ਜਾਨਹਿ–ਹਮ ਮਰੈਂ–॥੨੦॥ਤਿਮਹੀ ਦੁਬਿਧਾ ਸਿੰਘਨਿ ਬਯਾਪੀ।–ਪ੍ਰਣ ਥੋ ਗੁਰ ਤਜਿ ਹੈਂ ਨ ਕਦਾਪੀ।'ਹਮ ਨਹਿ ਸਿੱਖ ਗੁਰੂ ਤੁਮ ਨਾਂਹੀ' । ਇਹ ਕਿਮ ਲਿਖੀ ਜਾਇ ਪ੍ਰਭੁ ਪਾਹੀ–॥ ੨੧ ॥ ਚਿਤ ਸੋਚਨ ਕੋ ਸੋਚਤਿ ਸਾਰੇ।ਕੁਛ ਨ ਸਕਹਿ ਕਰਿ, ਦੁਬਿਧਾ ਧਾਰੇ। ਗਏ ਵਕੀਲ ਸਭਿਨਿ ਸਨ ਕਹਯੋ । 'ਸਤਿਗੁਰ ਰਣ ਕੋ ਹਠ ਧਰਿ ਰਹਯੋ॥੨੨॥ ਤਊ ਬਾਤ ਇਕ ਬਿਧਿ ਬਨਿ ਆਵੈ । ਮਾਤਾ ਕੋ ਹਮ ਪੁਨ ਸਮੁਝਾਵੈਂ । ਬਿਨਤੀਕਰੈਂ ਗਿਰੀਸ਼ੁਨਿ ਦਿਸ਼ ਤੇ।ਦੇਹਿ ਭਰੋਸਾ ਬਿਧਜਿਸ ਕਿਸਤੇ॥੨੩॥ ਸੋ ਅਪਨੇ ਸੁਤ ਕੋ ਸਮੁਝਾਵੈ । ਜਨੋਂ ਕਨੋਂ ਕਰਿ ਨਿਕਸਨਿ ਮਨਵਾਵੈ । ਜੋ ਜਨਨੀ ਕੋ ਕਹਯੋ ਨ ਮਾਨੈਂ । ਤਊ ਇਮ ਹੋਇ ਬਾਤ, ਹਮ ਜਾਨੈਂ ॥੨੪॥ ਪੈਤ੍ਰੇ ਆਦਿਕ ਗੁਰ ਪਰਿਵਾਰ। ਨਿਕਰਹਿ ਵਹਿਰ ਬਿਨਾ ਅਨੁਸਾਰਿ[1]।ਇਸ ਬਿਧਿ ਭੇਦ ਪਰੈ ਗੁਰ ਘਰ ਮਹਿੰ । ਹੋਇ ਇਕਾਕੀ ਸਮਝੈਂ ਉਰ ਮਹਿੰ॥੨੫॥ ਬਹੁਰ ਆਪ ਭੀ ਨਿਕਰਨ ਕਰੈਂ । ਠਹਿਰਹਿ ਨਹੀਂ ਜੰਗ ਪਰਹਰੈਂ'। ਭੀਮ ਚੰਦ ਖ੍ਵਾਜਾ ਮਰਦੂਦ । ਕਹਯੋ ਵਕੀਲਨਿ ਜੋ ਮਉਜੂਦ[2] ॥ ੨੬ ॥ 'ਇਹ ਨੀਕੀ ਤੁਮ ਨੀਤਿ ਬਿਚਾਰੀ । ਕਰਹੁ ਜਤਨ ਇਸ ਕੋ ਮਤਿ ਭਾਰੀ' । ਕਹਿਲੂਰੀ ਕਹਿ 'ਲਿਹੁ ਮਮ ਨਾਮੂ।ਕਰਹੁ ਮਾਤ ਕੇ ਚਰਣ ਪ੍ਰਣਾਮੂ॥੨੭॥ ਜਿਮ ਹਮ ਧਰਮ ਕਰੈਂ, ਕਹਿ ਦੀਜੈ।ਏਕ ਬਾਰ ਪੁਰਿ ਤਯਾਗਨ ਕੀਜੈ।ਧਨ ਆਦਿਕ ਸਾਮੱਗ੍ਰੀ ਭਾਰੀ । ਲੀਜਹਿ ਅਪਨੀ ਸਰਬ ਸੰਭਾਰੀ ॥ ੨੮ ॥ ਮੈਂ ਹੁਇ ਚਲਿਹੌਂ ਸੰਗ ਤੁਮਾਰੇ।ਦੇਉਂ ਲੰਘਾਇ ਬਿੰਦ ਦਲ ਸਾਰੇ । ਪੁਨ ਗਮਨਹੁ ਚਿਤ ਚਾਹਤਿ ਜਹਾਂ । ਲਸ਼ਕਰ ਪਰੈ ਮੋਹਿ ਦੁਖ ਮਹਾਂ[3] ॥ ੨੯ ॥ ਦੇਸ਼ ਗਿਰਨਿ ਕੋ ਭਯੋ ਬਿਨਾਸ਼ੀ। ਉਜਰੀ ਪ੍ਰਜਾ ਕਹਾਂ ਕ੍ਰਿਖ ਰਾਸੀ[4]।ਯਾਂ ਤ ਚਹੌਂ

---

[1]ਭਾਵ, ਆਗਿਆ ਤੋਂ ਬਿਨਾ । [2]ਉਹਨਾਂ ਵਕੀਲਾਂ ਨੂੰ ਕਿਹਾ ਜੋ ਮਉਜੂਦ ਸਨ । [3](ਸ਼ਾਹੀ) ਲਸ਼ਕਰ ਆ ਪਏ ਦਾ ਮੈਨੂੰ ਬੜਾ ਦੁਖ ਹੈ । [4]ਸਾਰੀ ਖੇਤੀ ਤਾਂ ਕਿਤੇ ਰਹੀ ।

*'ਕੀ' ਪਾਠ ੧੮੧੨ ਦੇ ਲਿਖੇ ਨੁਸਖੇ ਦਾ ਹੈ ਜੋ ਠੀਕ ਹੈ, ਇਸ ਤੋਂ ਉਪ੍ਰੰਤ ੧੮੧੯ ਤੇ ਅਗਰਲੇ ਨੁਸਖਿਆਂ ਵਿਚ ਪਾਠ 'ਕੀ' ਵੇਖਣ ਵਿਚ ਆਯਾ ਹੈ, ਜੋ ਲਿਖਾਰੀਆਂ ਦੀ ਅਣਗਹਿਲੀ ਦਾ ਫਲ ਹੈ।

ਜੁ ਮਿਟੈ ਬਖੇਰਾ। ਮਾਨਹੁ ਬਿਨੈ ਸਹਿਤ ਬਚ ਮੇਰਾ ॥ ੩੦ ॥ ਉਤ ਹਜ਼ਰਤ ਬਹੁ ਲਿਖੇ ਪਠਾਏ। ਹਿਤ ਕਰਿ ਮਿਲਿਬੇ ਹੇਤੁ ਬੁਲਾਏ'। ਇੱਤਯਾਦਿਕ ਦੂਤਨਿ ਸਨ ਕਹਿਕੈ।ਪਠੇ ਮਾਤ ਢਿਗ 'ਨਿਕਸਹਿੰ ਚਹਿਕੈ' ॥੩੧॥ ਪ੍ਰਥਮ ਸੁਕਲ ਹੀ ਗੁਰ ਢਿਗ ਆਏ। ਹਾਥ ਜੋਰਿ ਕਰਿ ਸੀਸ ਨਿਵਾਏ।ਬੈਠਿ ਗਏ ਬਿਰਤਾਂਤ ਬਖਾਨਾ। 'ਸ਼੍ਰੀ ਸਤਿਗੁਰੂ ਸੁਜਾਨ ਮਹਾਨਾ! ॥੩੨॥ ਉਮਰਾਵਨ ਅਰੁ ਗਿਰਪਤਿ ਸਾਰੇ। ਸਭਿ ਇਕ ਥਲ ਮਿਲਿ ਇਕ ਮਤ ਧਾਰੇ।ਹਜ਼ਰਤ ਲਿਖਿ ਤਾਕੀਦ ਪਠਾਈ। ਬੋਲਨ ਆਪ ਸਾਥ ਲਲਚਾਈ ॥੩੩॥ ਬਿਬਿਧਿ ਬਿਧਿਨਿ ਕੇ ਗੁਨਿ ਸੁਨ ਥਾਰੇ[1]।–ਆਵਹਿੰ ਆਪ ਕਿ ਲੇਹਿੰ ਹਕਾਰੇ–।ਸ਼ਾਹੁ ਆਪ ਜੋ ਚਾਹਤਿ ਐਸੇ। ਬਿੱਪ੍ਰੇ ਅਪਰ ਕਰੈ ਕੋ ਕੈਸੇ ॥ ੩੪ ॥ ਤਜਹੁ ਜੋਗ ਕੀ ਥਾਤ ਨ ਨੀਕੀ। ਜਿਸ ਮਹਿੰ ਮ੍ਰਿਤੂ ਹੋਇ ਸਭਿ ਹੀ ਕੀ। ਏਕ ਬਾਰ ਤਜਿ ਦੁਰਗ ਸਿਧਾਰਹੁ। ਪੁਨ ਜਹਿੰ ਇੱਛਾ ਤਹਾਂ ਬਿਹਾਰਹੁ[2] ॥੩੫॥ ਕਹੀ ਨ ਤਿਨਕੀ ਸਤਿਗੁਰ ਮਾਨੀ।'ਤੁਮ ਸਭਿ ਝੂਠ ਕਹਤਿ ਹੋ ਬਾਨੀ। ਜੋ ਨਿਤ ਪੂਜਾ ਕਰਹਿੰ ਪਖਾਨ। ਤਿਨ ਕੀ ਬੁੱਧਿ ਪਖਾਨ ਸਮਾਨ ॥੩੬॥ ਅਰ ਅਵ-ਰੰਗ ਕੋ ਕਹਾਂ ਬਿਸਾਸੂ। ਰਾਜ ਹੇਤ ਕਰਿ ਪਿਤਾ ਬਿਨਾਸੂ। ਬਡਾ ਭ੍ਰਾਤ ਜੋ ਦਾਰਸ਼ਕੋਹ। ਸਤਿਸੰਗੀ ਤਿਹ ਸੋਂ ਕਰਿ ਧ੍ਰੋਹ ॥ ੩੭ ॥ ਮਾਰਿ ਦਿਯੋ ਨਹਿੰ ਬਿਲਮ ਲਗਾਈ।ਤਿਮ ਹੀ ਅਪਰ ਹਤੇ ਜੁਗ ਭਾਈ। ਸੋ ਅਬਿ ਕਹਾਂ ਅਹਦ ਕੋ ਜਾਨਹਿ।ਦੌਲਤ ਹੀ ਖ਼ੁਦਾਇ ਕਰਿ ਮਾਨੈ' ॥੩੮॥ ਇੱਤਯਾਦਿਕ ਸਤਿ-ਗੁਰੂ ਸੁਨਾਈ। ਪੁਨ ਉਠਿ ਗਏ ਜਹਾਂ ਥਿਰ ਮਾਈ[3]। ਭੇਦ ਦੰਡ ਸੋ ਬਾਕ ਮਿਲਾਵੈਂ[4]। ਬਹੁ ਬਿਧਿ ਤੇ ਮਾਤਹਿੰ ਸਮੁਝਾਵੈਂ ॥ ੩੯ ॥ 'ਸੁਨਹੁ ਮਾਤ! ਬਾਤਹਿ ਬਿੱਖਯਾਤ।ਨ੍ਰਿਪ ਉਮਰਾਵ ਸਪਥ ਸਭਿ ਖਾਤਿ।ਜਿਮ ਮਨ ਮਾਨਹਿ ਧਰਮ ਕਰਾਵਹੁ। ਤਿਨ ਪਰ ਨਿਜ ਬਿੱਸ੍ਵਾਸ ਟਿਕਾਵਹੁ ॥ ੪੦ ॥ ਨਿਕ-ਸਹੁ ਵਹਿਰ ਨ ਕਰਹੁ ਅੰਦੇਸ਼ਾ। ਲੇਹੁ ਬਚਾਇ ਪੂਵਾਰ ਅਸ਼ੇਸ਼ਾ। ਥਿਰੋ ਕੌਨ ਕਾਰਜ ਸਰ ਜਾਇ। ਜੋ ਨਿਕਸਹੁ ਕਜ਼ਾ ਹੁਇ ਬਿਗਰਾਇ ॥ ੪੧ ॥ ਜਹਿੰ ਕਹਿੰ ਸੰਗਤਿ ਹੈ ਗੁਰ ਕੇਰੀ। ਜਹਿੰ ਬੈਠਹੁ ਤਹਿੰ ਆਇ ਘਨੇਰੀ। ਨਗਰ ਤੁਮਾਰਾ ਰਹੈ ਸਦਾਇ।ਅਬਿ ਨਿਕਸਹੁ ਦਿਹੁ ਰਾਰ ਮਿਟਾਇ ॥੪੨॥

---

[1]ਆਪ ਜੀ ਦੇ। [2]ਫਿਰੋ। [3](ਵਕੀਲ) ਗਏ ਮਾਈ ਜੀ ਪਾਸ। [4]ਅਰਥਾਤ ਭੇਦ ਦੰਡ ਦੋਹਾਂ ਭਾਵਾਂ ਨਾਲ ਮਿਲਾਕੇ ਗੱਲਾਂ ਕਰਕੇ ਮਾਤਾ ਜੀ ਨੂੰ ਸਮਝਾਉਣ ਲੱਗੇ। ਭੇਦ ਤੋਂ ਭਾਵ ਹੈ ਕਿ ਘਰ ਵਿਚ ਪਾਟਕ ਪੈ ਜਾਵੇ, ਦੰਡ ਤੋਂ ਭਾਵ ਹੈ ਕਿ ਡੇ ਦਿਖਾਕੇ ਡਰਾਇਆ ਜਾਵੇ।

ਲਾਖਹੁ ਲੋਕ ਵਹਿਰ ਹਰਖਾਵਹਿ। ਸਿਖ ਸੈਗਤਿ ਤੁਮਰੀ ਸੁਖ ਪਾਵਹਿ। ਨਾਹਕ ਇਨ ਕਰਿ ਰਖਨੋ ਬਖੇਰਾ। ਮਾਤਾ! ਤੁਮ ਮਿਟਾਇ ਇਕ ਬੇਰਾ॥ ੪੩॥ ਪ੍ਰਥਮੇ ਗੁਰ ਸੁਤ ਕੋ ਸਮੁਝਾਓ। ਜਿਮ ਮਾਨਹਿ ਤਿਮ ਹੀ ਮਨਵਾਓ। ਨਹੀਂ ਸੁਭਾਵ ਛਿਰੈ ਜੋ ਛੋਰੋ[1]। ਅਹੈ ਸੁਭਾਵ ਬਿਸਾਲ ਕਰੋਰੋ[2]॥ ੪੪॥ ਤੌ ਅਪਨੀ ਤਮਾਰੀ ਤੁਮ ਕਰੋ।ਪੰਥ ਦੋਸ਼ ਜੰਗਲ ਕੋ ਪਰੋ।ਪੀਛੇ ਆਪ ਨਿਕੰਸਿ ਕਰਿ ਐ ਹੈਂ। ਕੈ ਤੁਮਰੇ ਹੀ ਸੈਗ ਮਿਲੈ ਹੈਂ॥ ੪੫॥ ਵਧਨੋ ਬਖੇਰਾ ਇਮ ਹੁਇ ਥੋਰਾ। ਜੇ ਨਹਿ ਮਾਨਹੁ ਰਣ ਹੁਇ ਘੋਰਾ'। ਇਮ ਸ਼੍ਰੀ ਗੁਜਰੀ ਕੋ ਸਮੁਝਾਯੋ। ਜਨੈਂ ਕਨੈਂ ਨਿਕਸਨਿ ਕੋ ਠਹਿਰਾਯੋ॥੪੬॥ ਕਹਨੋ ਮਾਤ ਭਥਿ 'ਤੁਮ ਅਬਿ ਜਾਵਹੁ।ਧਰਮ ਇਮਾਨ ਦੁਹਨਿ ਤੇ ਲਜਾਵਹੁ।ਮੈਂ ਸੁਤ ਕੋ ਸਮੁਝਾਇ ਦਿਖਾਵਉਂ। ਦੇਖਤਿ ਰਿਦੋ ਪਤੀਤ ਉਪਾਵਉਂ॥੪੭॥ ਠਾਕੁਰ ਧੇਨੁ ਬਿੰਪ ਲੈ ਆਵੈ। ਕਰੇ ਸਪਥ ਗਿਰਪਤੀ ਪਠਾਵੈ। ਹਜ਼ਰਤ ਦਿਸ਼ ਤੇ ਸੱਯਦ ਆਵੈ। ਆਨ ਸਮੇਤ ਕੁਰਾਨ ਉਠਾਵੈ'॥ ੪੮॥ 'ਆਛੀ ਬਾਤ ਮਾਤ ਹਮ ਜਾਇ। ਜਿਮ ਤੁਮ ਉਚਰਹੁ ਤਿਮ ਲੈ ਆਇਂ'। ਕਹਿ ਕਰਿ ਦੂਤ ਵਹਿਰ ਕੋ ਗਏ। ਨ੍ਰਿਪਨਿ[3] ਪ੍ਰਸੰਗ ਸੁਨਾਵਤਿ ਭਏ॥ ੪੯॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਾਲਸਾ ਰੂਤੇ 'ਵਕੀਲ' ਪ੍ਰਸੰਗ ਬਰਨਨੰ ਨਾਮ ਅਸ਼ਟ ਬਿੰਸਤੀ ਅੰਸੂ॥ ੨੮॥

੨੯. [ਮਾਤਾ ਜੀ ਤੇ ਸਿੰਘਾਂ ਦਾ ਨਿਕਲਨ ਹਿਤ ਕਹਿਣਾ]।

ਦੋਹਰਾ॥ ਸ਼੍ਰੀ ਗੁਜਰੀ ਕੇ ਸੈਗ ਮਿਲਿ ਛੁਧਤਿ ਸਿੰਘ ਸਮੁਦਾਇ। ਕਰਿ ਮਸਲਤ ਆਵਤਿ ਭਏ ਜਹਿਂ ਬੈਠੇ ਗੁਰਰਾਇ॥੧॥ਚੌਪਈ॥ਪੂਰਬ ਸਿੱਖਨਿ ਥਿਨੈ ਬਖਾਨੀ।'ਸਤਿਗੁਰ ਕੀਜੈ ਕ੍ਰਿਪਾ ਮਹਾਨੀ।ਅਪਨੇ ਜਾਨਿ ਪ੍ਰਾਨ ਦਿਹੁ ਦਾਨਾ। ਮਤੋ ਜੰਗ ਕੋ ਕਰੀਅਹਿ ਹਾਨਾ॥ ੨॥ ਦਾਈਆ ਬਹੁਰ ਖਾਲਸੇ ਕੇਰਾ। ਲਰਹਿ ਸਮਾਜ ਬਟੋਰਿ ਬਡੇਰਾ। ਜੰਗਲ ਚਲਹੁ ਮਵਾਸੀ ਮਹਾਂ। ਪਹੁੰਚ ਨ ਸਕੈ ਤੁਰਕ ਦਲ ਜਹਾਂ॥ ੩॥ ਇਹਾਂ ਦੁਰਗ ਮਹਿਂ ਨਿਬਰਨੋ ਸਰਬ। ਅੰਨ ਨ ਪ੍ਰਾਪਤਿ ਖਰਚੇ ਦਰਬ। ਅਪਰ ਸਮੱਗ੍ਰੀ ਕਿਮ ਕਰ ਆਵੈ। ਥਿਤਨੋ ਸਮੇਂ ਬਹੁ ਜੰਗ ਮਚਾਵੈਂ॥੪॥ ਨਿਕਸੇ ਹੁਇ ਬਹੁ ਬਿਧਿ ਕੱਲਯਾਨ। ਹੋਹਿ ਸਰਬ ਕੁਛ, ਬਚਹਿਂ ਜਿ ਪ੍ਰਾਨ। ਛੁਧਾ ਕਸ਼ਟ ਤੇ ਜੇ ਮਰਿ ਗਏ। ਪੁਨ ਕੋ ਲਰਹਿ ਖਾਕ ਹਮ ਭਏ॥੫॥ ਦੇਖਹੁ ਸਿੱਖਨਿ ਕੋ ਹਿਤ ਕਰਿਕੈ।ਘਾਲੀ ਘਾਲ ਖੇਦ ਬਹੁ ਭਰਿਕੈ। ਅਬਹਿ ਬਿਦਾਵਾ ਨਾਂਹਿ ਲਿਖਾਵੋ। ਖਾਰਜ ਸਿੱਖੀ ਤੇ ਨ

---

[1] ਭਾਵ ਜੇ ਤੁਹਾਡੇ ਪੋਤ੍ਰਿਆਂ ਨਾ ਪੈਰੇ ਜਾਣ। [2] ਬਹੁਤ ਕਰੜਾ ਹੈ। [3] ਰਾਜਨਿਆਂ ਨੂੰ।

ਕਰਾਵੈ ॥੬॥ ਛੁਧਾ ਕਸ਼ਟ ਤੇ ਲਿਖਿ ਕਰਿ ਦੈਂਗੇ। ਪ੍ਰਾਨ ਬਚਾਵਨਿ ਹੇਤੁ ਚਹੈਂਗੇ॥ਮਰਨ ਲਗੇ ਨਰ ਕਜਾ ਨਹਿੰ ਕਰੈ।ਜੀਵਨ ਹੈਤੁ ਸਰਬ ਪਰਹਰੈ॥ ੭ ॥ ਅਪਨਿ ਪੰਥ ਕੋ ਬਨਹੁ ਸਹਾਇ। ਲੇਹੁ ਕਸ਼ਟ ਤੇ ਪ੍ਰਾਨ ਬਚਾਇ'। ਸੁਨਿ ਕਰਿ ਦੀਨ ਬੈਨ ਗੁਰ ਬੋਲੇ। 'ਧੀਰਜ ਧਰਹੁ,ਨਹੀਂ ਮਨ ਡੋਲੇ॥੮॥ ਹਮ ਤੁਮਰੇ ਸੁਖ ਹੂੰ ਕੋ ਚਾਹੈਂ। ਨਹਿੰ ਜਾਨਹੁ, ਇਹ ਛਲੀ ਮਹਾਂ ਹੈਂ[1]। ਗੁਜਰਹਿ ਬੁਰਾ ਤੁਮਾਰੇ ਸਿਰ ਪਰ।ਚਹੈਂ ਬਚਾਵਨਿ ਤਿਸਤੇ ਹਿਤ ਧਰਿ॥੯॥ ਕਿਤਿਕ ਕਾਲ ਇਮ ਔਰ ਬਿਤਾਵੋ। ਪੁਨ ਮਨ ਭਾਵਤਿ ਭੋਜਨ ਖਾਵੋ। ਬਾਸੁਰਬੀਸ ਕਿ ਬਸਹੁਉਨੀਸਾਕੈ ਅਠਾਰਸਿਮਰਹੁ ਜਗਦੀਸ਼॥੧੦॥ ਕਿਧੌਂ ਸਪਤ ਦਸ ਖੋੜਸ ਰਹੋ। ਕੈ ਦਸ ਪੰਚ ਥਿਰਹੁ ਸੁਖ ਲਹੋ। ਇਤਨੇ ਦਿਨ ਮਹਿੰ ਦੋਨਹੁ ਲੋਕ। ਕਰਹੁ ਸੁਧਾਰਨ ਮੇਟਹੁ ਸ਼ੋਕ'॥੧੧॥ਪੁਨ ਸਿਖ ਕਹੈਂ 'ਸੁਨਹੁ ਗੁਰ ਪੂਰੇ ! ਅਬਿ ਤੌ ਨਿਕਸਨ ਬਨਹਿ ਜ਼ਰੂਰੇ। ਏਕ ਦਿਵਸ ਭੀ ਬਸਨੋ ਨ ਜਾਈ। ਨਿਕਸਨ ਕੋ ਚਾਹਤਿ ਸਮੁਦਾਈ॥੧੨॥ ਬਯਾਕੁਲ ਭਏ ਛੁਧਿਤ ਧ੍ਰਿਤ ਹਾਰਾ।ਸ਼ੱਤ੍ਰੁਨਿ ਸਨ ਲਰਿ ਕਿਯੋ ਅਖਾਰਾ। ਹਾਰਿ ਪਰੇ ਮੂਰਖ ਰਿਖ ਮਾਰਿਯਾਂਤੇ ਕਰਿਹੈਂ ਸਪਥ ਉਦਾਰ ॥੧੩॥ ਅਬਿ ਨਿਕਸਨ ਹੀ ਤੁਮ ਕੋ ਬਨੈਂ।ਜਿਸ ਤੇ ਰਹੈਂ ਪ੍ਰਾਨ ਕੇ ਸਨੈਂ'।ਪੁਨ ਗੁਰ ਕਹਯੋ'ਪੰਚ ਦਸ਼ ਦਸੋਸਾ'। ਜੋ ਨਹਿੰ ਰਹਿਤੇ ਧਾਰਿ ਭਰੋਸਾ॥੧੪॥ ਚੌਦਹਿ, ਤੇਰਾ, ਦ੍ਵਾਦਸ਼ ਰਹੋ। ਪੁਨ ਮਨ ਭਾਵਤਿ ਸੁਖ ਸਭਿ ਲਹੋ।ਇਕਾਦਸ਼,ਦਸ਼,ਨੌ, ਅਸ਼ਟ ਬਸੀਜੈ। ਰਿਪੁ ਹਟ ਜਾਹਿੰ ਇਹਾਂ ਸੁਖ ਲੀਜੈ॥੧੫॥ਜੋ ਓਰਕ ਹੀ ਕਰਹੁ ਪਿਆਰੇ ! ਸਪਤ ਦਿਵਸ ਲਿਹੁ ਧੀਰਜ ਧਾਰੇ। ਅਬਿ ਨਿਕਸ ਹੁਇ ਗਜ਼ਬ ਗੁਜ਼ਾਰਨ।ਬਚਹੁ ਨਹੀਂ ਹੁਇ ਸਭਿਨ ਮੁਘਾਰਨ ॥੧੬॥ਜਿਮ ਬਾਲਿਕ ਪਿਖਿ ਰੂਪ ਅਗਨਿ ਕੋ। ਬਰਨਿ[2] ਚਹੈ ਨਹਿ ਲਖੈ ਜਰਨ ਕੋ। ਮਾਤਾ ਪਿਤਾ ਸੰਭਾਰਨ ਕਰੈਂ। ਬਰਜਤਿ ਪਕਰਹਿਂ–ਬੀਚ ਨ ਪਰੈ–॥ ੧੭ ॥ ਤਜੋਂ ਹਮ ਤੁਮ ਕੋ ਬਹੁ ਬਰਜੇਤੇ। ਬੁਰਾ ਹੋਤਿ ਸਿਰ ਨਹੀਂ ਲਖੈਂਤੇ'।ਸੁਨਿ ਸਿਖ ਕਹੈਂ 'ਬੁਰਾ ਅਬਿ ਨਾਂਹੀ। ਲਖਯਤਿ ਬੁਰਾ ਦਰਗ ਕੇ ਮਾਂਹੀ ॥ ੧੮ ॥ ਅੰਨ ਬਿਨਾਂ ਸਗਰੇ ਮਰਿ ਜੈ ਹੈਂ। ਕੈ ਮਿਲਿ ਸ਼ੱਤ੍ਰੁ ਕਤਲ ਕਰਿ ਦੈ ਹੈਂ। ਦੋਨਹੁ ਮਾਂਹ ਤੇ ਇਕ ਹੈ ਜੈ ਹੈ।ਬਚਹਿੰ ਨ ਪੁਨ, ਨੂੰ ਉਪਾਇ ਬਨੈ ਹੈ॥੧੯॥ਅਬ ਤੌ ਰਹਨੋ ਜਾਇ ਨਹਿੰ ਸ੍ਵਾਮੀ। ਲਖਹੁ ਵੇਦ ਅਭਿ[3] ਅੰਤਰਜਾਮੀ!'। ਇਮ ਬੋਲਤਿ ਭੇ ਸਿੰਘ

[1](ਤੁਸੀਂ)ਕਹੀਂ ਜਾਣਦੇ ਇਹ(ਤੁਰਕ)ਮਹਾਂ ਛਲੀ ਹਨ। [2]ਪੰਦ੍ਰਾਂਦਿਨ। [3]ਵਿਚਵੜਨ। [4]ਰਿਦੈ ਵਿਖੇ।

ਅਗਾਰੀ। ਪੁਨ ਸ਼੍ਰੀ ਗੁਜਰੀ ਆਨਿ ਉਚਾਰੀ॥ ੨੦ ॥ "ਹਠ ਨਹਿੰ ਗਹੁ ਪੁੱਤ੍ਰ! ਅਬਿ ਚਲੀਏ। ਰਿਪੁ ਤੇ ਵਹਿਰ ਤੁਰਤ ਹੀ ਠਿਲੀਏ[1]।ਨਿਜ ਕੁਟੰਬ ਕੋ ਲੇਹੁ ਬਚਾਇ।ਭਈ ਬਾਤ ਓਰਕ ਕੀ ਆਇ ॥੨੧॥ਜਿਮ ਤੁਮਰੇ ਉਰ* ਹੁਇ ਬਿੱਸ੍ਵਾਸਾ।ਤਥਾ ਸਪਥ ਕਰਵਾਉ ਅਨਾਸ਼ਾ[2]। ਮੈਂ ਕਹਿ ਦਿਯੋ ਨ੍ਰਿਪਤ ਤੇ ਬਿੱਪ੍ਰ[3]।ਆਨਹਿ ਆਨ ਧੇਨੁ ਕੀ ਛਿੱਪ੍ਰ ॥ ੨੨॥ ਸ਼ਾਹੁ ਦਿਸ਼ਾ ਤੇ ਸੱਯਦ ਆਵੈ। ਸਿਰ ਪਰ ਅਹਿਦ ਕੁਰਾਨ ਉਠਾਵੈ[4]। ਇਤੋ ਧਰਮ ਠਾਨਤਿ ਹੈਂ ਬਾਹਰ।ਕਹਾਂ ਬਿਨਾਸ਼ੈਂਗੇ ਕਰਿ ਜ਼ਾਹਰ॥੨੩॥ਅਬਿਤੋ ਬਨੈ ਬਾਤਮਨ ਭਾਈ। ਪੁਨ ਅਵਸਰ ਅਸ ਹਾਥ ਨ ਆਈ। ਪ੍ਰਬਲ ਸ਼ੱਤ੍ਰੁ ਪੁਨ ਚਢਿ ਗਢਿ ਬਰੈ। ਕਹੋ ਕੌਨ ਤਬਿ ਬਰਜਨ ਕਰੈ॥੨੪॥ਬਹੁਤ ਬਿਸੋਤਰੀ[5], ਬੋ ਬਸ ਹੋਇ। ਇਕ ਛਿਨ ਮਹਿੰ ਮਰਿ ਹੈ ਸਭਿ ਕੋਇ। ਜੋ ਤ੍ਰੀਮਤਿ ਨਿਜ ਹਤੈਂ ਕਟਾਰ। ਮਰਿ ਮਰਿ ਜਾਇੰ ਉਦਰ ਕੋ ਫਾਰਿ॥੨੫॥ ਐਸੇ ਗਜ਼ਬ ਕਰਨੋ ਕਿਮ ਚਹੋ। ਨਰ ਤ੍ਰਿਯ ਮਰੇ ਆਪ ਕਜ਼ਾ ਲਹੋ[6]। ਸੁਨਿ ਮਾਤਾ ਕੋ ਪੁਨ ਸਮੁਝਾਯੋ। "ਭੇਦ ਨ ਦੁਸ਼ਟਨ ਕੋ ਤੁਮ ਪਾਯੋ॥੨੬॥ਪ੍ਰਥਮ ਦਿਖਾਇ ਨ ਭਈ ਪ੍ਰਤੀਤ। ਤਿਨ ਪਰ ਧਰਹੁ ਭਰੋਸਾ ਚੀਤ।ਜਿਸ ਕੁਟੰਬ ਕੋ ਚਹੈਂ ਬਚਾਯੋ।ਕਿਮ ਸ਼ੱਤ੍ਰੁ ਢਿੰਗ ਮਿਲਿ ਜਾਯੋ॥੨੭॥ਬੁਰੀ ਹੋਨਿ ਸੋ ਭਲੀ ਪਰੇਖੀ।ਜਿਮਹੁਇ ਭਲੀ[*] ਬੁਰੀ ਸੋ ਦੇਖੀ। ਤੁਮ ਜਾਨਹੁ ਜਿਨ ਜਿਨ ਜਨ ਜਾਨਾ[7]। ਲਿਖਹੁ ਬਿਦਾਵਾ ਕਰਹੁ ਪਯਾਨਾ ॥੨੮॥ਸਭਿ ਜਾਨਹਿੰ–ਗੁਰ ਚਹੇ ਹਟਾਇ। ਨਹਿੰ ਬਚ ਮਾਨੈ ਮਰੈ ਸੁ ਜਾਇ[+]–'।ਅਸ ਹਠ ਕੋ ਬਚ ਸੁਨਿ ਕਰਿ ਸਾਰੇ।ਬਿਹਬਲ ਚਿੰਤਤਿ ਖਰੇ ਦੁਖਾਰੇ ॥੨੯॥ ਪੌਤ੍ਰ ਜੁਗਮ ਚੌਰੀ ਬਧ ਵਾਰੇ। ਸ਼੍ਰੀ ਗੁਜਰੀ ਚਿਤ ਕੋ ਅਤਿ ਪਯਾਰੇ। ਨਿਸ਼ਚੈ ਕਰਤਿ–ਸੰਗ ਇਨ ਲੈਕੈ। ਕਰੈਂ ਬਚਾਵਨ ਪੁਰਿ ਨਿਕਸੈ

---

[1]ਲੰਘ ਜਾਈਏ। [2]ਸੱਚੀ ਸੌਹੁੰ ਕਰਵਾਓ (ਵੈਰੀਆਂ ਤੋਂ) [ਅਬਿਨਾਸ਼=ਅਨਾਸ਼=ਨਾਸ਼ ਰਹਿਤ, ਪੱਕੀ, ਸੱਚੀ]। [3]ਕਹਿ ਦਿਤਾ ਹੈ ਕਿ ਬਾਹਮਣ ਰਾਜੇ ਪਾਸੋਂ.....। [4]ਸਿਰ ਤੇ ਕੁਰਾਨ ਚੁੱਕੇ ਅਹਦ ਕਰੇ। [5]ਬਹੁਤ ਖਿੱਲਰੀ ਹੋਈ (ਦੇਰ)। [6]ਤੁਸੀਂ ਜਾਣੋ, ਜਿਸ ਜਿਸ ਜਨ ਨੇ ਜਾਣਾ ਹੈ.....। ਤੁਸੀਂ ਜਾਣੋ ਦਾ ਭਾਵ ਹੈ ਜ਼ਿੰਮੇਵਾਰੀ ਤੁਹਾਡੀ ਹੈ। *ਪਾਃ–ਮਨ।

+ਇਸ ਦਾ ਭਾਵ ਇਹ ਹੈ ਕਿ ਗੁਰ ਜੀ ਜੋ ਬਾਹਰ ਹੋਣਾ ਸੀ ਉਸ ਨੂੰ ਜਾਣਦੇ ਸਨ ਸਿੱਖਾਂ ਨੂੰ ਸਾਬਤ ਕਰਕੇ ਭੀ ਦਿਖਾ ਚੁਕੇ ਸਨ, ਫਿਰ ਭੀ ਸਿੱਖ ਹਟਦੇ ਨਹੀਂ ਸਨ। ਇਸ ਕਰਕੇ ਗੁਰੂ ਜੀ ਆਖਦੇ ਹਨ ਕਿ ਬਾਹਰ ਜੋ ਖੇਚਲ ਹੋਣੀ ਹੈ ਉਸ ਭੁੱਲ ਦੀ ਜ਼ਿੰਮੇਵਾਰੀ ਤੁਸਾਂ ਦੇ ਸਿਰ ਹੋਵੇ ਜੋ ਭੁੱਲ ਕਰ ਰਹੇ ਹੋ, ਤੁਹਾਡੀ ਭੁੱਲ ਦੀ ਜ਼ਿੰਮੇਵਾਰੀ ਮੇਰੇ ਸਿਰ ਨਹੀਂ ਹੋਵੇਗੀ। ਕਿਉਂਕਿ ਮੇਰੇ ਬਚਨ ਤੁਸੀਂ ਨਹੀਂ ਮੰਨ ਰਹੇ, ਤਾਂਤੇ ਆਪਣੀ ਭੁੱਲ ਦੀ ਸਜ਼ਾ ਤੁਸੀਂ ਆਪ ਪਾਓਗੇ।

ਕੈ–॥੩੦॥ ਭਯੋ ਕਸ਼ਟ ਚਿਤ ਕਹਜੋ ਨ ਜਾਇ। ਬੈਠੀ ਬਹੁਰ ਜਾਇ ਨਿਜ ਥਾਇ। ਮਿਲਿ ਕਰਿ ਸਿੰਘ ਜਾਇ ਢਿਗ ਬੈਸੇ। ਇਕ ਇਮਿ ਸੰਕਟ ਸਭਿ ਕੋ ਤੈਸੇ॥ ੩੧॥ ਮਾਤ ਬਿਲੋਚਨ ਤੇ ਜਲ ਜਾਵਤਿ। ਬਾਰਿ ਬਾਰਿ ਪੌਂਛਤਿ ਦੁਖ ਪਾਵਤਿ। ਮਹਿਲ ਗੁਰੂ ਕੇ ਦੋਨਹੁੰ ਰੋਦਤਿ। ਬੈਠੀ ਸਾਸ ਸਮੀਪ ਅਮੋਦਤ ॥ ੩੨॥ ਤਿਮ ਹੀ ਬਨਾਕਲ ਸਿੰਘ ਬਿਸਾਲੇ। ਪਿਖਹਿ ਮਾਤ ਲੋਚਨ ਜਲ ਡਾਲੇ। ਕੁਛ ਕਰਿ ਸਕਹਿੰ ਨ ਬਹੁ ਬਿਕੁਲਾਏ। ਨਿਕਰਨ ਠੀਕ ਮਤੋ ਠਹਿਰਾਏ ॥ ੩੩ ॥–ਸਤਿਗੁਰ ਹੁਇ ਬੈਠੇ ਮਤਵਾਲੇ। ਹਿਤ ਅਨਹਿਤ ਨਹਿੰ ਸਕਹਿੰ ਕੁਢਾਲੇ[1]। ਇਨ ਹਠ ਰਣ ਕੋ ਮਨ ਮਹਿੰ ਧਾਰਜੋ। ਨਿਕਸਨ ਸਮੋਂ ਨ ਭਲੋ ਬਿਚਾਰਜੋ–॥ ੩੪ ॥ ਬਾਰਿ ਬਾਰਿ ਪਛੁਤਾਵਤਿ ਮਾਤਾ–ਕਹਾਂ ਕਰਮ ਮਮ ਲਿਖਜੋ ਬਿਧਾਤਾ। ਸਭਿ ਤੇ ਪੂਰਬ ਮੈਂ ਕਿਮ ਮਰੌਂ। ਸੁਤ ਪੌਤ੍ਰਨਿ ਦੁਖ ਜਿਯਤਿ ਨ ਭਰੌਂ ॥੩੫॥ਸ਼੍ਰੀ ਬਾਬਾ ਨਾਨਕ ਸੁਖ ਕਰੋ। ਸੰਕਟ ਪਰਜੋ ਅਧਿਕ ਸੋ ਹਰੋ। ਸ਼੍ਰੀ ਦੇਵੀ ਮਾਤਾ ਸੁਖ ਦਾਤੀ! ਸੁਤ ਕੀ ਮਤਿ ਕੀਜੈ ਅਵਿਦਾਤੀ[2]* ॥ ੩੬ ॥ ਜਿਮ ਅਪਨੋ ਪਰਵਾਰ ਬਚਾਵੈਂ। ਸੋ ਪ੍ਰਕਾਰ ਇਨ ਕੋ ਫੁਰਿ ਆਵੈ। ਕਜਾ ਮੈਂ ਕਰੌਂ ਪੁੱਤ੍ਰ ਨਹਿੰ ਮਾਨੈ। ਕਹਾਂ ਦੇਵ ਹਮ ਗਤਿ ਕੋ ਠਾਨੈ[3] ॥੩੭॥ ਲਿਖਹਿ ਬਿਦਾਵਾ ਜੋ ਚਲਿ ਜਾਵੈਂ।–ਬਚਹਿੰ ਨਹੀਂ–ਸੁਤ ਬਾਕ ਅਲਾਵੈਂ। ਜਜੋਂ ਕਜੋਂ ਕਹਜੋ ਸਾਚ ਜਿਨ ਕੋਰਾ।ਪਰਖਜੋ ਬਹੁਤ ਖਾਰਿ ਦ੍ਰਿਗ ਹੇਰਾ ॥ ੩੮ ॥ ਰਹੈਂ ਦੁਰਗ ਮਹਿੰ, ਨੀਕ ਨ ਸੋਈ। ਨਿਕਰਨ ਮਸਲਤਿ ਕਹਿ ਸਭਿ ਕੋਈ। ਅਬਿ ਅਰਿ ਮਾਨਹਿ, ਕਰਹਿ ਨਿਕਾਰਨ।ਪੁਨ ਹਟਿ ਜਾਇ ਕਰੈ ਬਿਚ ਮਾਰਨ–॥੩੯॥ਇਮਹੀਸਿੰਘਧਰੈਂ ਦੁਚਿਤਾਈ। ਚਹੈਂ ਵਹਿਰ[4], ਗੁਰ ਤਜਜੋ ਨ ਜਾਈ।–ਜਿਨ ਆਗੇ ਘਾਲਨ ਕੋ ਘਾਲ।ਸੇਵਾ ਕਰਤੇ ਰਹੇ ਬਿਸਾਲ॥੪੦॥ਜੁਗ ਲੋਕਨਿ ਕੇ ਜੌਨ ਸਹਾਈ। ਅਸ ਗੁਰ ਪੂਰਨ ਕਿਮ ਤਜਿ ਜਾਈਂ।ਗੁਰੂ ਸਮੋਂ ਇਸ ਹਠ ਕੋ ਧਾਰਾ।ਨਹਿੰ ਨਿਕਸਹਿੰ ਚਹਿੰ ਜੰਗ ਅਖਾਰਾ ॥ ੪੧ ॥ ਮਿਲਿ ਸੌ ਦੋ ਸੈ ਮਸਲਤ ਕਰੈਂ। ਬਨੀ ਕਠਨਤਾ ਧੀਰ ਨ ਧਰੈਂ। ਛੁਧਾ ਕਸ਼ਟ ਬਡ ਜਾਇ ਨ ਝਾਲਾ। ਅਬਿ

---

[1]ਹਿਤ ਤੇ ਅਨਹਿਤ ਨੂੰ ਨਹੀਂ (ਪਛਾਣ) ਸਕਦੇ (ਐਸੀ) ਕੁਢੱਬੀ (ਗੱਲ ਆ ਬਣੀ ਹੈ)। [2]ਉੱਜਲ। [3]ਅਸੀਂ ਕੀਕੂੰ ਦੈਵਗਤੀ ਨੂੰ ਸਮਝ ਸਕੀਏ। [ਠਾਨਨਾ=ਵਿਚਾਰ ਨਾਲ ਨਿਸ਼ਚੇ ਕਰ ਸਕਣਾ j। [4]ਬਾਹਰ ਹੋਣਾ ਚਾਹੁੰਦੇ ਹਨ। *ਇਹ ਸਾਖੀ ਸੋ ਸਾਖੀ ਦੀ ਪਥਵੀਂ ਸਾਖੀ ਵਿਚ ਹੈ। ਓਥੇ ਦੇਵੀ ਤੋਂ ਮੰਗ ਨਹੀਂ ਲਿਖੀ।

ਲੈ ਕਾਟਨੋ ਕਾਲ ਦੁਖਾਲਾ ॥੪੨॥ਨੀਠ ਨੀਠ ਕਿਮ ਰਹਿਬੋ ਪ੍ਰਾਨਾ। ਰਹਨੋ ਨ ਜਾਇ ਅਬਹਿ ਗਹ ਥਾਨਾ।ਅੰਨ ਬਿਨਾ ਤਰਸਾਇ ਅਨੇਕੋਨਹਿਪ੍ਰਾਪਤ ਪੁਨ ਹੈਂ ਦਿਢ ਘੇਰੇ ॥੪੩॥ ਸਪਤ ਦਿਵਸ ਮਹਿ ਕਹਿ ਤੈ[1] ਆਵੈ। ਨਾਹਕ ਸਭਿ ਕੋ ਪ੍ਰਾਨ ਗੁਵਾਵੈਂ । ਨਹੀਂ ਮਵਾਸ ਰਹਨੋ ਅਬਿ ਜਾਇ । ਛੁਧਤ ਮਰੈਂ ਸਿਖ ਤੈਂ ਛੁਟਕਾਇਂ ॥੪੪॥ ਨਾਹਕ ਲਰਨ ਮਰਨ ਅਬਿ ਇਹਾਂ।ਸਤਿਗੁਰ ਕੋ ਉਰ ਆਇ ਨ ਕਹਾਂ । ਸਭਿ ਜੋ ਨਿਕਸਿ ਚਲਹੁ ਗੀ ਰਾਹੂ । ਰਹਿਹੈਂ ਗੁਰੂ ਦੁਰਗ ਕੇ ਮਾਹੂ? ॥ ੪੫ ॥ ਚਲੈਂ ਸੰਗ ਹੀਂ[2] ਇਨ ਥਨ ਆਵੈ । ਭਲੀ ਨਹੀਂ ਇਹ ਲਿਖਤ ਕਰਾਵੈਂ।ਸਿੱਖੀ ਬੀਜ ਜਾਇ[3]ਜਗ ਮਾਂਹੀ।ਨਿੰਦਾ ਹੁਇ ਹਮਰੀ ਜਹਿ ਕਾਂਹੀ ॥੪੬॥ ਚਲਹਿ ਨਿਕਸਿ ਪ੍ਰਭੁ ਬਿਨਾ ਲਿਖਾਏ । ਸਭਿ ਹੀ ਸ਼ੁਭ ਕਾਰਜ ਬਨਿ ਜਾਏ । ਨਾਂਹਿਤ ਲਿਖਹੁ ਬਿਦਾਵਾ ਚਲਹੁ।ਜੀਵਤਿ ਰਹੋ ਢੋਰ ਕਬਿ_ਮਿਲਹੁ'॥੪੭॥ਇੱਤਯਾਦਿਕ ਸਭਿ ਦੁਰਗ ਮਝਾਰਾ। ਮਿਲਿ ਮਿਲਿ ਜਹਿਂ ਜਹਿਂ ਕਰਹਿ ਉਚਾਰਾ।ਚਲਾ ਚਲੀ ਸ਼ਭਿਹਿਨਿ ਮਹਿ ਭਈ । ਛੁਧਿਤ ਅਧਿਕ ਤੇ ਧੀਰ ਨ ਲਈ॥੪੮॥ ਇਤਿ ਸ੍ਰੀ ਗੁਰ ਪ੍ਰਤਾਪ ਸਰਜ ਗ੍ਰੰਥੇ ਅਸ਼ਟਮ ਰੁਤੇ 'ਸ੍ਰੀ ਗੁਜਰੀ ਅਰ ਸਿੰਘਨ' ਪ੍ਰਸੰਗ ਵਰਨਨੈ ਨਾਮ ਉਨਤੀਸਮੋ ਅੰਸੂ ।, ੨੯ ॥

੩੦. [ਬਿਦਾਵਾ ਲਿਖਾਯਾ । ਨਿਕਲਣ ਦੀ ਤਿਆਰੀ]।

ਦੋਹਰਾ ॥ ਢਿਗ ਖ਼ਾਜੇ ਮਰਦੂਦ ਕੇ ਲਿਖਾ ਨੁਰੰਗ ਪਠਾਇ।'ਕਸਮ ਖ਼ੁਦਾਇ ਕੁਰਾਨ ਦੀ ਕਸਮ ਪਿਕੰਬਰ ਖਾਇ ॥੧॥ ਚੌਪਈ ॥ ਮੋਹਿ ਹਾਥ ਕੋ ਲਿਖਨੋ ਸੁ ਲੈਕੇ । ਸੌਪਦ ਕਿਸੇ ਭੁਲੇ ਕੋ ਦੈ ਕੈ । ਸਿਰ ਪਰ ਧਰਿਕੈ ਖਾਇ ਕੁਰਾਨ । ਮਿਲਹਿ ਗੁਰੂ ਸੰਗ ਕਰਹਿ ਬਖਾਨ॥੨॥ ਜਿਸ ਬਿਧਿ ਕਰਿ ਗੁਰ ਮਨ ਪਤਿਆਵੈ । ਸੋ ਕਰਿ ਦੇਹੁ ਨਿਕਸਿ ਜਿਮ ਆਵੈ।ਜਨੋਂ ਕਨੋਂ ਕਰਿ ਗੁਰ ਕਰਹੁ ਨਿਕਾਰਨਿ । ਮੁਝ ਲਗਿ ਪਹੁੰਚਹਿ ਭਜਿ ਰਣ ਦਾਰੁਨ[4] ॥੩॥ ਸਭਿ ਉਮਰਾਵ ਬਿੰਦ ਗਿਰ ਰਾਜੇ । ਮਿਲੇ ਏਕ ਥਲ ਮਸਲਤ ਕਾਜੇ । ਸਕਲ ਵਕੀਲ ਭਏ ਮਉਜੂਦਾ।ਤਬਿ ਬੋਲਯੋ ਖ਼ਾਜਾ ਮਰਦੂਦਾ॥੪॥'ਹਜ਼ਰਤ ਲਿਖਿ ਭੇਜਯੋ ਪਰਵਾਨਾ । ਜਿਮ ਮਾਤਾ ਚੰਹਿ ਧਰਮ ਇਮਾਨਾ।ਤਿਮ ਲਿਖਿ ਪਠਹੁ ਨ ਬਿਲਮ ਲਗਾਵਹੁ। ਸਭਿ ਰਾਜੇ ਦਿਜ ਭਲੇ ਬੁਲਾਵਹੁ ॥੫॥ ਦਿਤ ਅੰਤਰ ਤੇ ਨਿਕਸ ਨ ਹਾਰੈ[5] । ਉਤ ਹਜ਼ਰਤ ਤੂਰਨਤਾ ਧਾਰੈ। ਦਿਨ ਮਹਿ ਇਕੈ ਦੁਇ ਸ਼ੁਤਰ ਸਉਰ। ਭੇਜਾਤ ਸ਼ਾਹ ਅਹੈ ਬਹੁ ਦੂਰ[6] ॥ ੬ ॥ ਜੋਰ-

[1] ਕਈ ਥਾਂ। [2] ਨਾਲ ਹੀ ਚਲਣਗੇ। [3] ਖ਼ੂਬ ਹੋ ਜਾਏਗਾ। [4] ਇਹ ਤੁਰਜੀ) ਅੰਦਰੋਂ ਨਾ ਨਿਕਲੇ ਤੇ ਨਾ ਹੀ ਹਾਰੇ।

ਦਸਤ ਬੋਲਨੋ 'ਇਕ ਮਾਈ'। ਨਿਕਸੀ ਚਹੈਂ ਸਿੰਘ ਸਮੁਦਾਈ। ਰਹੀ ਸੁ ਓਦਰ ਅੰਨ ਬਿਹੀਨੇ। ਗਏ ਵਕੀਲ ਦੇਖਿ ਸਭਿ ਚੀਨੇ'॥ ੭॥ ਭੀਮਚੰਦ ਕਹਿ 'ਸੁਨਹੁ ਨਵਾਬ!। ਇਸ ਕਾਰਜ ਲੌ ਕਰਹੁ ਸ਼ਿਤਾਬ। ਮੋਰ ਵਕੀਲ ਮਾਤ ਸਮੁਝਾਈ।ਅਸ ਨਹਿੰ ਹੋਇ ਬਹੁਰ ਫਿਰ ਜਾਈ'॥੮॥ ਕਹਯੋ ਵਜ਼ੀਦ 'ਕਰਹੁ ਅਬਿ ਤੁਮਾਰ। ਸੱਯਦ ਦਿਜਬਰ ਲੀਨ ਹਕਾਰਿ। ਧੇਨੁ ਚੁਨ ਕੀ' ਧਰਿ ਕਰਿ ਥਾਰੀ। ਰਾਖੇ ਸਾਲਗਰਾਮ ਅਗਾਰੀ॥ ੯॥ ਲਿਖਿ ਕਾਗਦ ਪਰ ਸਪਥ ਸਭਿਨਿ ਕੀ। ਧੇਨੁ ਨਿਕਟ ਧਰਿ ਛੁਰੀ ਨਗਨ ਕੀ। 'ਸ੍ਰੀ ਗੁਰ! ਤਕਹਿੰ ਜਿ ਬੁਰਾ ਤਿਹਾਰੋ। ਲਗਹਿ ਪਾਪ ਗੌ ਬੱਧ ਕੋ ਭਾਰੋ॥ ੧੦॥ ਸਭਿ ਹਮ ਪਰਹਿੰ ਧਰਮ ਤੇ ਦੂਰ। ਜੌ ਤੁਮ ਸੋਂ ਹਮ ਬੋਲਹਿੰ ਕੂਰ। ਸ਼ਾਲਗਰਾਮ ਇਸ਼ਟ ਕੀ ਆਨ। ਤਕਹਿੰ ਬੁਰਾ ਅਘ ਲਾਗਹਿ ਆਨ'॥੧੧॥ ਜੈਮੂਪਤਿ ਭੂਪਤਿ ਕਹਿਲੂਰੀ। ਗਿਰਪਤਿ ਸਭਿ ਆਦਿਕ ਹੈਡੂਰੀ। ਲਿਖਿ ਲਿਖਿ ਸਪਥ ਮੁਹਰ ਸਭਿ ਕਰੀ। ਦਿਜਬਰ ਅਰੁ ਵਕੀਲ ਤਿਸ ਧਰੀ॥ ੧੨॥ ਸੱਯਦ ਸਿਰ ਪਰ ਧਰੀ ਕੁਰਾਨ। ਲਿਖਾ ਨੁਰੰਗ ਕਾ ਲੀਨਸਿ ਪਾਨ।ਦੋਨਹੁੰ ਕੋ ਆਗੈ ਸਭਿ ਕਰਿਕੈ। ਬ੍ਰਿੰਦ ਵਕੀਲ ਗਏ ਗਹ ਬਰਿਕੈ॥ ੧੩॥ ਪ੍ਰਥਮ ਗੁਰੂ ਪਗ ਬੈਦਨ ਕੀਨਿ।ਸ਼ਾਹੁ ਹਕੀਕਤ ਸਭਿ ਕਹਿ ਦੀਨਿ। 'ਇਹ ਦੇਖਹੁ ਹਜ਼ਰਤ ਨਿਜ ਹਾਥ। ਲਿਖਿ ਕਰਿ ਪਠਨੋ ਆਪ ਕੋ ਸਾਥ॥ ੧੪॥ ਇਹ ਸੱਯਦ ਸਿਰ ਧਰੀ ਕੁਰਾਨ। ਕਸਮ ਪਿਕੰਬਰ ਲਿਖੀ ਮਹਾਨ। ਬੀਚ ਖ਼ੁਦਾਇ ਦਿਯੋ ਕਰਿ ਨੇਹੁੰ।ਮਿਲਿਬੇ ਕੀ ਅਭਿਲਾਖ ਅਛੇਹੁ॥ ੧੫॥ ਇਹ ਦਿਜ ਸਭਿ ਗਿਰਪਤਨਿ ਪਠਾਯੋ। ਸਾਲਗ੍ਰਾਮ ਸਿਰ ਧਰਿ ਕਰਿ ਆਯੋ। ਨਿਜ ਨਿਜ ਮੁਹਰ ਲਿਖਤ ਕਰਿ ਦੀਨੀ।ਥਾਲੀ ਬਿਖੈ ਧੇਨੁ ਥਿਰ ਕੀਨੀ॥ ੧੬॥ਅਬਿ ਤੌ ਕਰੌ ਰਿਦੈ ਬਿਸਵਾਸੁ।ਚਲਿ ਕਰਿ ਮਿਲਹੁ ਸ਼ਾਹ ਚਹਿ ਪਾਸੁ'। ਸੁਨਿ ਗੁਰ ਨਹਿ ਮਨ ਲਜਾਵਤਿ ਭਏ। ਤਬਿ ਮਾਤਾ ਕੋ ਤੀਰ ਸਿਧਏ॥ ੧੭॥ ਮਸਤਕ ਟੇਕਿ ਬੈਠਿ ਕਰਿ ਭਾਖਾ। 'ਸੁਨਹੁ ਮਾਤ!ਜਿਮ ਤੁਮ ਅਭਿਲਾਖਾ। ਸੋ ਬਿਧਿ ਹਜ਼ਰਤ ਕੀਨਿ ਪਠਾਈ।ਮਮ ਹੀ ਸਪਥ ਗਿਰੇਨ੍ਹਨਿ ਖਾਈ॥ ੧੮॥ ਲੇ ਨਿਕਸਹੁ ਅਪਨੋ ਪਰਿਵਾਰਾ। ਜਿਤ ਇੱਛਾ ਤਿਤ ਕਰਹੁ ਪਧਾਰਾ।ਪੁਨ ਸਤਿਗੁਰ ਥਿਰ ਰਹੈਂ ਨ ਇਹਾਂ। ਨਿਕਸ ਚਲਹਿੰਗੇ ਪਹੁੰਚਹੁ ਜਹਾਂ'॥ ੧੯॥ ਦੇਖਿ ਅਨੰਦਤਿ ਜਨਨੀ ਭਈ। ਸੁਤ ਸਮੁਝਾਵਨਿ ਕੌ

[1]ਮਾਤਾ ਜੀ। [2]ਆਏ ਦੀ ਗਾਂ। [3]ਪ੍ਰੇਮ ਕਰ।

ਪਨ ਗਈ। ਕਹਿ ਲਗਿ ਕਹੌਂ ਕਥਾ ਬਿਸਥਾਰਾ। ਨਹਿ ਮਾਨੈਂ ਬਹੁ ਭਾਂਤਿ ਉਚਾਰਾ॥ ੨੦॥ ਰਾਇ ਗੁਲਾਬ ਸ਼ਾਮ ਸਿੰਘ ਦੋਊ[1]। 'ਜਨਨੀ ਭਨੈ ਮਾਨ ਲਿਹੁ ਸੋਊ। ਕਰਿ ਲੀਨੋ ਬਡ ਜੰਗ ਅਖਾਰੇ। ਨਿਕਸਹੁ ਲਿਹੁ ਬਚਾਇ ਪਰਵਾਰੇ'॥੨੧॥ਭਈ ਕੋਪ ਮਨ ਮਾਤ ਬਡੇਰੀ। ਲਿਖਨੋ ਬਿਦਾਵਾ 'ਜਨਿਨਿ ਨ ਤੇਰੀ'। ਉਠਿ ਕਰਿ ਆਈ ਕੀਨਸਿ ਤਯਾਰੀ। ਜੁਗ ਪੌੜੂ ਪ੍ਰਿਯ ਕਰੇ ਅਗਾਰੀ ॥੨੨॥ ਉਚਰਨੋ ਸੂਤ[2] ਸੈਗ ਤਤਕਾਲਾ। 'ਸਮੈਦਨ ਕੀਜੈ ਤਯਾਰ ਬਿਸਾਲਾ। ਤ੍ਰਿਪਤ ਤੁਰੰਗਨ ਦੇਹੁ ਨਿਹਾਰੀ। ਭਾਰੋ ਜ਼ੀਨ ਨ ਧਰੋ ਅਵਾਰੀ' ॥ ੨੩ ॥ ਦੇਖਿ ਮਾਤ ਕੀ ਗਤਿ ਧ੍ਰਿਤ ਹਾਲੇ। ਲਿਖਿਨਿ ਬਿਦਾਵਾ ਸਿੰਘ ਦੁਖਾਲੇ। ਕਾਗਦ ਦੀਹ[3] ਕਲਮ ਰੁਸ਼ਨਾਈ[4]। ਸ਼੍ਰੀ ਕਲਗ਼ੀਧਰ ਪਾਸ ਰਖਾਈ ॥ ੨੪ ॥ ਲਾਗੀ ਲਿਖਿਨਿ ਬਿਦਾਵਾ ਸਾਰੇ। ਚਹੈਂ ਬਚਾਯੋ ਪ੍ਰਾਨਨ ਪਯਾਰੇ। ਮਹਾਂ ਕਸ਼ਟ ਸਭਿ ਕੌ ਤਬਿ ਹੋਵਾਕਰਨੋ ਜੁ ਪ੍ਰਣ ਸੋ ਸਗਰੋ ਖੋਵਾ॥ ੨੫॥ ਗੁਰੂ ਤਜੋ ਨਹਿ ਤਜਨੋ ਸਰੀਰ[5]। ਪਛੁਤਾਵਤਿ ਚਿਤ ਭਏ ਅਧੀਰ। ਪਿਖਹਿਂ ਪਰਸਪਰ ਲਿਖਤੇ ਜਾਹਿ। ਹੋਇ ਉਦਾਸ ਗੁਰੂ ਲਿਖਵਾਹਿ ॥੨੬॥ ਚਾਲੀ ਸਿੰਘ ਰਹੇ ਹਠ ਧਾਰਿ। ਨਹੀਂ ਲਿਖਹਿਂ, ਗੁਰ ਕੀਨਿ ਉਚਾਰ। 'ਤੁਮ ਭੀ ਲਿਖਹੁ ਬਨਹੁ ਸਭਿ ਸੈਗੀ। ਕਨੋਂ ਹਟਿ ਰਹੋ, ਨ ਹੁਇ ਇਕ ਰੈਗੀ' ॥ ੨੭ ॥ ਉਦੈ ਸਿੰਘ ਆਲਮ ਸਿੰਘ ਆਦਿ। ਸੁਨਿ ਖਿਖਿ ਕੈ ਬਿਸਮੇ ਸੈਬਾਦ। ਕਹਨਿ ਲਗੇ 'ਹਮ ਲਿਖਹਿਂ ਨ ਕੋਈ। ਘਾਲੀ ਘਾਲ ਬਾਦ ਹੁਇ ਸੋਈ ॥ ੨੮॥ਦੋਨਹੁੰ ਲੋਕਨਿ ਸੈਗ ਸਹਾਈ॥ਅਸ ਗੁਰ ਕੋ ਕਨੋਂ ਕਰਿ ਤਜਿ ਜਾਈਂ। ਨਿਕਸਹੁ ਦੁਰਗ ਕਿ ਰਹੀਐ ਅੰਤਰ। ਹਮ ਨਹਿ ਛੋਰੈਂ ਸੈਗ ਨਿਰੰਤਰ' ॥ ੨੯॥ ਇਕ ਦੁਇ ਬਾਰਿ ਕਹਨੋ ਗੁਰ ਫੇਰ। 'ਕਨੋਂ ਤੁਮ ਲਿਖਹੁ ਨ?ਲਾਵਹੁ ਦੇਰ'। ਹਾਥ ਜੋਰਿ ਸਭਿ ਕਰੀ ਪ੍ਰਣਾਮ। 'ਹਮ ਤੋ ਰਹੈਂ ਆਪ ਕੀ ਸ਼ਾਮ' ॥ ੩੦॥ ਦਯਾ ਸਿੰਘ ਤੇ ਆਦਿਕ ਪੰਚੋ।ਪੰਚਹੁੰ ਮੁਕਤੇ ਸਿੱਖੀ ਸੰਚੇ। ਦਸ ਇਹ ਰਹੇ ਤੀਸ ਸਿੱਖ ਔਰ। ਉਦੈ ਸਿੰਘ ਆਦਿਕ ਭਟ ਮੌਰ[6] ॥ ੩੧ ॥ ਚਾਲੀ ਸਿੰਘ ਨਹੀਂ ਤਬਿ ਲਿਖਨੋ[7]।ਅਪਰ ਸਭਿਨਿ ਲਿਖਿ ਦੀਨਸਿ ਪਿਖਨੋ।–ਰਹਨੋ ਬ੍ਰਿਜ–ਉਰ ਗੁਰੂ ਬਿਚਾਰਾ।–ਵਧੈ ਪੰਥ ਪ੍ਰਭੁਨ ਮੋਹਿ ਉਦਾਰਾ ॥ ੩੨ ॥ ਹੁਇ

---

[1]ਦੋਨਾਂ ਨੇ (ਕਹਿਆ)। [2]ਰਥਵਾਹੀ। [3]ਚੱਕਾ। [4]ਸਿਆਹੀ। [5](ਪ੍ਰਣ ਇਹ ਸੀ ਕਿ ਸੀਸ ਵਿਆਂਗੇ ਪਰ ਗੁਰੂ ਨਹੀਂ ਤਜਾਗਾਂਗੇ, ਹੁਣ ਕੀ ਕੀਤਾ ਕਿ) ਗੁਰੂ ਛੱਡਿਆ ਪਰ ਸ਼ਰੀਰ (ਦਾ ਪਿਆਰ) ਨਾ ਛੁੱਟਾ। [6]ਸੂਰਮਿਆਂ ਦੇ ਸ਼ਿਰੋਮਣ। [7]ਨਾ ਲਿਖਿਆ (ਬਿਦਾਵਾ)।

ਸਾਬਤ ਰਣ ਜੂਝਹਿ ਜੋਈ।ਅਵਨੀ ਰਾਸ ਭੋਗ ਹੈ ਸੋਈ–।ਕਾਗਦ ਲਿਖਨੋ ਜੋਬ ਲੇ ਡਾਰਾ। ਬਹੁਰ ਵਕੀਲਨਿ ਪਾਸ ਹਕਾਰਾ ॥੩੩॥ 'ਸਭਿ ਕੀ ਆਨ ਕਰੀ ਲਿਖਿ ਜੋਈ। ਕਾਗਦ ਹਮ ਕੋ ਦੀਜੈ ਸੋਈ'। ਕਹਿਲੂਰੀ ਆਦਿਕ ਸਭਿ ਲਿਖਨੋ। ਸੋ ਕਾਗਦ ਕਰ ਮਹਿ ਲੈ ਪਿਖਨੋ ॥੩੪॥ ਪੁਨ ਅਵਰੇਗ ਕੋ ਲਿਖਨੋ ਮੰਗਾਯੋ। ਲਿਯੋ ਸੈਭਾਰ ਜੋਬ ਮਹਿ ਪਾਯੋ। ਸਭਿ ਕੋ ਕਹਨੋ 'ਤਯਾਰ ਹੁਇ ਜਾਵੋ। ਨਿਕਸਹੁ ਵਹਿਰ ਭਲੇ ਮਗ ਪਾਵਹੁ'॥ ੩੫ ॥ ਤੰਬੂ ਦੀਰਘ ਅਲਪ ਬਨਾਤੀ। ਨਾਨਾ ਚਿੱਤ੍ਰਤਿ ਬਨੀ ਕਨਾਤੀ। ਇਕ ਥਲ ਕਰਿ ਕੈ ਆਗ ਲਗਾਈ। ਬਸਤ੍ਰਾਦਿਕ ਸਭਿ ਦੀਏ ਜਲਾਈ ॥ ੩੬ ॥ ਬਚਨੋ ਖਜ਼ਾਨਾ ਜੋਤਿਕ ਸ਼ੇਖ। ਪਾਯਹੁ ਸਤੁਦ੍ਰਵ ਬਿਖੇ ਅਸ਼ੇਖ। ਬਾਸਨ ਕੰਚਨ ਰਜਤ ਕਿ ਪੀਤਰ। ਡਾਰਿ ਦੀਏ ਸਭਿ ਜਲ ਕੇ ਭੀਤਰ ॥ ੩੭ ॥ ਕਿਤਿਕ ਵਸਤੁ ਗਾਡੀ ਵਿਚ ਧਰਨੀ। ਵਹਿਰ ਨ ਰਾਖੀ ਕਛੁ ਅਰਿ ਹਰਨੀ[1]। ਅਗਨਿ ਕਿ ਜਲ ਕੈ ਧਰਨਿ ਗਡਾਈ। ਸੋ ਸਭਿ ਦਫਤਰ ਪਰ ਲਿਖਵਾਈ ॥ ੩੮ ॥ ਤਿਨ ਕੇ ਨਾਮ ਲਿਖੀ ਸਭਿ ਵਸਤੂ[2]। ਥਾਨ ਥਾਨ ਪ੍ਰਤਿ ਸੌਂਪਿ ਸਮਸਤੂ। ਤੀਛਨ ਸ਼ਸਤ੍ਰ ਸਕਲ ਕਢਵਾਏ। ਸਿੰਘਨ ਕੋ ਅੰਗਨ ਲਗਵਾਏ ॥ ੩੯ ॥ ਪੁਨ ਸ਼ੁਭ ਮੁਖ ਸਭਿ ਕੋ ਫੁਰਮਾਏ। 'ਨਿਕਸ਼ਹੁ ਰਾਤ ਮਹਾਂ ਤਮ ਛਾਏ। ਭੋਰ ਹੋਤਿ ਲੌ ਪਹੁੰਚਹੁ ਦੂਰ। ਸਾਵਧਾਨ ਹੂਜਹੁ ਬਨਿ ਸੂਰ' ॥ ੪੦ ॥ ਇੱਕੀ ਸੈ ਕੋਸਨਿ ਲਗਿ ਰਾਜੂ। ਅਪਰ ਕਹਾਂ ਲਗਿ ਗਿਨਹਿ ਸਮਾਜੂ। ਸੈਨ ਕੋਸ਼ ਅਨਗਨ ਜਿਸ ਪਾਸੀ। ਪਚ ਹਾਰਨੋ ਅਵਰੈਗ ਬਲਰਾਸੀ॥੪੧॥ ਆਨੰਦਪੁਰਿ ਕੋ ਹੇਤੁ ਛੁਡਾਵਨਿ। ਸਭਿ ਗਿਰਪਤਿ ਕੋ ਦਲ ਚਢਿ ਆਵਨਿ। ਮੂਰਖ ਲਾਇ ਲਾਇ ਬਲ ਹਾਰੇ। ਦੇਸ਼ ਬਿਦੇਸ਼ ਸੂਰਮਾ ਸਾਰੇ ॥ ੪੨ ॥ ਕਿਸ ਕੋ ਬਲ ਨਹਿ ਚਲਨੋ ਕਦਾਈ। ਪਚਿ ਪਚਿ ਬੈਠੇ ਰਿਪੁ ਸਮੁਦਾਈ। ਨਹੀਂ ਦੂਣ ਛੋਰੀ ਕਿਸ ਕਾਲ।ਰਾਖਨੋ ਅਪਨੋ ਤੇਜ ਬਿਸਾਲ ॥੪੩॥ ਸਿੱਖ ਸਖਾ ਕੋ ਬਾਧੁ ਨ ਭਾਤੀ। ਮੁਖ ਸੋਂ ਸੁਪਤਿ ਨ ਦਿਏ ਅਰਾਤੀ[3]।ਗਿਰ ਕੇ ਜਨਰਾਜੇ ਸਮੁਦਾਈ[4]।ਅਪਨਿ ਤੇਜ ਤਰ ਰਖੇ ਦਬਾਈ ॥ ੪੪ ॥ ਗੁਰੁ ਬਹਾਦਰ ਬਡੇ ਬਡੇਰੇ। ਰਿਪੁ ਦਸ* ਲਾਖ ਨ ਢੂਕੇ ਨੇਰੇ। ਕੋਸ ਕੋਸ ਲਗਿ ਦੂਰ ਟਿਕਾਏ। ਮਾਰ ਹਜ਼ਾਰਹੁੰ ਬੀਰ ਖਪਾਏ ॥ ੪੫ ॥ ਸੋ

[1]ਵੈਰੀ ਦੇ ਲੁੱਟਣ ਲਈ ਬਾਹਰ ਨਾ ਰਹਿਣ ਦਿਤੀ। [2]ਭਾਵ ਜਲ ਅਗਨੀ ਤੇ ਧਰਤੀ ਦੇ ਖਾਤੇ ਪਾ ਦਿਤੀਆਂ। [3]ਵੈਰੀ। [4]ਪਹਾੜੀ ਲੋਕ ਤੇ ਰਾਜੇ। *ਪਾਃ–ਦਲ।

ਪ੍ਰਭੁ ਆਪ ਦੁਰਗਾ ਕੋ ਛੋਰਿ। ਚਹਯੋ ਪਯਾਨਾ ਦੱਛਨ ਓਰ। ਸਭਿ ਕੋ ਗਰਬ ਬਡੋ ਕਰਿ ਭੰਜਨ। ਸੰਤਨਿ ਜਨ ਕੇ ਮਨ ਕਰਿ ਰੰਜਨ ॥ ੪੬ ॥ ਮਹਾਂ ਪ੍ਰਤਾਪ ਦਿਖਾਇ ਬਿਚੱਛਨਿ। ਚਾਹਤਿ ਭਏ ਜਾਨਿ ਪੁਨ ਦੱਛਨ। ਜਿਮ ਸ਼੍ਰੀ ਕ੍ਰਿਸ਼ਨ ਕੀਨ ਰਣ ਸੁਥਰਾ[1]। ਪੁਨ ਦੱਛਨ ਗਮਨੇ ਤਜਿ ਮਥੁਰਾ॥੪੭॥ ਸਿਖ ਕੁਟੰਬ ਤੇ ਭਏ ਉਦਾਸ[2]। ਤਜਯੋ ਸਨੇਹ ਜਾਨਿ ਦੁਖ ਰਾਸ। ਚਲਯੋ ਚਹਤਿ ਤਜਿ ਕਰਿ ਧਨ ਧਾਮੂ। ਜਿਮ ਤਜਿ ਔਧਿ[3] ਗਏ ਸ਼੍ਰੀ ਰਾਮੂ ॥੪੮॥ ਕਹੌ ਕਹਾਂ ਲਗਿ ਗੁਰੂ ਬਡਾਈ। ਜਿਨ ਕੇ ਚਲਿਤ ਲਖੇ ਨਹਿੰ ਜਾਈਂ। ਰਹਿਨ ਦੁਰਗਮਹਿੰ ਕਿਨੇ ਨ ਮਾਨਯੋ।'ਚਲਹੁ ਤੁਮਾਰ ਹੈ'ਤਬਹਿ ਬਖਾਨਯੋ ॥੪੯॥ਸ਼ਾਹ ਗਿਰੇਸ਼ ਵਕੀਲ ਘਨੇਰੇ।ਭੇਦ ਦੈਣ ਕਰਿ ਜਤਨ ਬਡੇਰੇ। "ਗੁਰੂ ਅਕੁੱਲ ਮਨਾਏ ਨਿਕਸਨਿ। ਮਾਤ ਖਾਲਸੇ ਕੋ ਕਹਿਬੋ ਮਨਿ" ॥ ੫੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਦੁਰਗ ਨਿਕਸ਼ਨ ਤਿਆਗੋ' ਪ੍ਰਥਮ ਛਲਨੰ ਨਾਮ ਤ੍ਰਿਸਤੀ ਅੰਸੂ ॥ ੭੦ ॥ ੭੧. [ਅਨੰਦਪੁਰ ਛੋੜਨਾ]।

ਦੋਹਰਾ॥ ਸਭਿਨਿ ਸੁਨਯੋ ਗੁਰ ਬਾਕ ਕੋ ਭਏ ਤੁਮਾਰ ਸਮੁਦਾਇ। ਆਯੁਧ ਗਨ ਸਿੰਘਨਿ ਧਰੇ ਹੁਇ ਸਵਧਾਨ ਤਦਾਇ ॥੧॥ ਚੌਪਈ॥ ਅਪਨੇ ਅਪਨੇ ਬੰਧਿ ਬੰਧਿ ਭਾਰ। ਸ਼ਸਤ੍ਰ ਧਰੇ, ਸਿਰ ਲੀਨਸਿ ਧਾਰਿ[4]। ਜਿਸ ਕੋ ਸ਼ਕਤਿ ਉਠਾਵਨ ਕੇਰੀ। ਸੋ ਤਿਨ ਸੀਸ ਧਰੀ ਤਿਸ ਬੇਰੀ ॥੨॥ ਚਾਰ ਘਟੀ ਸ਼ਬਿ ਨਿਸਾ ਗੁਜ਼ਾਰੀ। ਨੀਕੋ ਭਈ ਸਭਿਨਿ ਕੀ ਤੁਮਾਰੀ। ਸ਼੍ਰੀ ਮੁਖ ਤੇ ਭਬਿ ਹੁਕਮ ਬਖਾਨਾ। 'ਕਰੈ ਇਕੱਤ੍ਰ ਬਿਹੀਰ ਪਿਆਨਾ'[5]॥ ੩॥ ਸੁਨਿ ਆਇਸੁ ਕੋ ਨਰ ਚਲਿ ਪਰੇ। ਦੁਰਗ ਵਹਿਰ ਨਿਕਸੇ ਦੁਖ ਭਰੇ। ਪੂਰਬ ਦਿਸ਼ ਕੋ ਮੁਖ ਕਰਿ ਚਲੇ। ਕੋ ਆਗੈ ਕੋ ਪਾਛੈ ਮਿਲੇ॥੪॥ ਪਹਿਰ ਨਿਸਾ ਬੀਤੀ ਜਿਸ ਕਾਲਾ। ਮਾਤਾ ਤੁਮਾਰ ਸਮਾਜ ਸੰਭਾਲਾ।ਇਕ ਖੱਚਰ ਪਰ ਲਾਦੀ ਮੁਹਰੈਂ। ਇਕ ਦੁਇ ਦਾਸ ਚਲੈ ਕਰਿ ਮੁਹਰੈ[6] ॥ ੫॥ ਲਘੁ ਪੌਤ੍ਰੇ ਦੋਨਹੁੰ ਲੈ ਸਾਥ। 'ਸਸੈਦਨ ਚਢਹੁ' ਕਹਯੋ ਗੁਰਨਾਥ। ਪ੍ਰਥਮ ਅਪਨਿ ਤੇ ਦੁਹੂ ਚਢਾਏ। ਬਹੁਰ ਚਢੀ ਮਾਤਾ ਸਹਿਸਾਏ॥੬॥ ਸਤਿਗੁਰ ਮਹਿਲ ਸੁੰਦਰੀ ਮਾਤ। ਅਰੁ ਸਾਹਿਬਦੇਵੀ ਚਿਤ ਸ਼ਾਂਤ। ਨਮੋ ਕਰੀ ਗੁਰ ਕੋ ਕਰ ਜੋਰੇ। ਦੋਨਹੁੰ ਤਬਿ ਅਰੂਢਿ ਕਰਿ ਛੋਰੇ ॥ ੭ ॥ ਆਇਸੁ ਪਾਇ ਨਿਕਸਿ ਕਰਿ ਚਾਲੀ। ਸ਼ਸਤ੍ਰ

[1]ਉਰਗ। [2]ਸਿੱਖਾਂ ਤੋਂ ਤੇ ਕੁਟੰਬ ਤੋਂ। [3]ਅਜੁੱਧਯਾ। [4]ਅਛੁੱਲ ਗੁਰੂ ਨੂੰ ਮਾਤਾ ਤੇ ਖਾਲਸੇ ਨੇ ਨਿਕਲਣਾ ਮਨਾਇਆ (ਜਿਨ੍ਹਾਂ ਦਾ) ਕਹਿਣਾ ਮੰਨਕੇ (ਨਿਕਲਨਾ ਪਿਆ)। [5](ਭਾਵ) ਮਿਟ ਤੇ ਚਲ ਲਏ ਤੇ ਸ਼ਸਤ੍ਰ ਲਾ ਲਏ। [6]ਵਹੀਰ ਵਿਚੱਕਾ ਹੋਕੇ ਤੁਰਨਾ ਕਰੋ। [7]ਅੱਗੇ।

ਜਾਮਨੀ ਬਹੁ ਤਮ ਵਾਲੀ। ਅਪਰ ਜਿ ਨਰ ਨਹਿੰ ਲਰਨੋ ਹਾਰੇ।ਸੋ ਮਿਲਿ ਮਿਲਿ ਕਰਿ ਵਹਿਰ ਪਧਾਰੇ ॥੮॥ ਗਯੋ ਬਹੀਰ ਉਲੰਘਿ ਕਈ ਕੋਸ। ਏਂਠੇ ਸਤਿਗੁਰ ਦੁਰਗ ਸਰੋਸ। ਸਨੈ ਸਨੈ ਸਭਿ ਕਰਿ ਕਰਿ ਤਯਾਰ। ਚਲੇ ਲੋਕ ਸ਼ਭਿ ਪੰਥ ਮਝਾਰ ॥ ੯ ॥ ਸਾਵਧਾਨ ਜੋ ਸ਼ਸਤ੍ਰ ਸਮੇਤ। ਰਖੇ ਸਿੰਘ ਢਿਗ ਲਰਿਬੇ ਹੇਤ। ਛੋਢਕ ਜਾਮ ਜਾਮਨੀ ਗਈ।ਤਬਿ ਸਤਿਗੁਰ ਨਿਜ ਤਯਾਰੀ ਕਈ ॥੧੦॥ ਨਿਕਸੇ ਪੂਰਬ ਗਏ ਤਿਸ ਜਾਇ। ਸ਼੍ਰੀ ਗੁਰ ਤੇਗ ਬਹਾਦਰ ਥਾਇ। ਖਰੇ ਹੋਇ ਦਰਬਾਰ ਅਗਾਰੀ। ਕਰਿ ਅਰਦਾਸ ਬੰਦਨਾ ਧਾਰੀ ॥ ੧੧॥ ਬਹੁਰੋ ਊਚੇ ਕੀਨ ਬਖਾਨ। 'ਹੈ ਕੋ ਸਾਧ ਰਹੈ ਇਸ ਥਾਨ ? ਬਾਰੂ ਦੀਪਕ ਨਿਤ ਪ੍ਰਤਿ ਕਰੈ। ਸ਼੍ਰੀ ਗੁਰਦੇਵ ਸੇਵ ਹਿਤ ਧਰੈ' ॥ ੧੨ ॥ ਤੀਨ ਬਾਰਿ ਗੁਰ ਬਚਨ ਉਚਾਰਾ। ਨਹਿੰ ਕੋ ਬੋਲਨੋ ਡਰ ਉਰ ਧਾਰਾ। ਅਚਰਜ ਸ਼ਾਂਗ ਬਿਸਾਲ ਅਰੋਡੇ। ਰਹੀ ਨ ਧੀਰਜ ਭਏ ਅਚੇਡੇ ॥ ੧੩॥ ਇਕ ਗੁਰ-ਬਖਸ਼ ਸਾਧ ਢਿਗ ਖਰਸੋ। ਤਿਸੈ ਬਿਲੋਕਤਿ ਬਾਕ ਉਚਰਸੋ। 'ਬਸਹੁ ਇਹਾਂ ਤੁਮ ਸੇਵਾ ਕਰੋ।ਕਰਿ ਸੇਵਾ ਨਿਜ ਜਨਮ ਸੁਧਰੋ' ॥੧੪॥ ਮਹਾਂਦੇਵ ਤਿਸਕਾ ਗੁਰ ਬੋਲਾ[1]। 'ਖਾਇ ਕਹਾਂ ਤੇ ਰਹੈ ਅਡੋਲਾ ? ਮਹਾਂ ਕੁਮਤਿ ਧਰਿ ਨੀਚ ਪਹਾਰੀ। ਕਰਹਿ ਬੈਰ ਪਛਚਾਤ ਤੁਮਾਰੀ ॥ ੧੫ ॥ ਭੋਜਨ ਚਹੀਐ ਨਿਤ ਪ੍ਰਤਿ ਖਾਨੇ। ਤੁਮ ਬਿਨ ਹਮ ਕੋ ਕੁਉ ਨ ਜਾਨੇ। ਕਹੈਂ ਕਹਾਂ ਰਾਵਰ ਸਭਿ ਜਾਨੇ। ਸੇਵਹਿ ਨਿਤ, ਕਰਿ ਦੇਹੁ ਠਿਕਾਨੇ[2]' ॥ ੧੬ ॥ ਸੁਨਿ ਸ਼੍ਰੀ ਮੁਖਿ ਤੇ ਤਿਸਹਿ ਉਚਾਰਾ।'ਇਹ ਸਾਚੋ ਹੈ ਗੁਰ ਦਰਬਾਰਾ। ਅੰਨ ਭਰੀ ਗਾਡੀ ਇਹ ਖਰੀ। ਸੋ ਸੰਭਾਰਿ ਰਾਖੋ ਲਿਹੁ ਧਰੀ ॥੧੭॥ ਸੰਧਯਾ ਸਮੈਂ ਸਦਾ ਗੁਰ ਦਰ-ਸ਼ਨ। ਥਰਤਹਿ ਵਿਚ ਦਿਵਾਨ ਕੇ ਪਰਸਨ[3]। ਕਿਸ ਪ੍ਰਕਾਰ ਹੈ ਕਮੀ ਨ ਕਾਈ। ਨਿਸ ਦਿਨ ਹਮ ਤੁਮ[4] ਹੋਹਿੰ ਸਹਾਈ ॥ ੧੮ ॥ ਨਹਿੰ ਕਿਮ ਸ਼ਾਮੀ ਕਰਹੁ ਮਨ ਮਾਂਹੀ। ਇਸ ਥਲ ਕਮੀ ਹੋਇ ਕਿਮ ਨਾਂਹੀ'। ਇੱਤਮਾਦਿਕ ਕਹਿ ਧੀਰਜ ਦੀਨੀ। ਤਬਿ ਤਿਨ ਸੁਨਿ ਪਦ ਬੰਦਨ ਕੀਨੀ ॥੧੯॥ ਰਹਯੋ ਧੀਰ ਧਰਿ ਗੁਰ ਬਚ ਮਾਨੇ। ਪ੍ਰਭੂ ਪ੍ਰਕਰਮਾ ਕਰਤਿ ਪਧਾਨੇ। ਸਜਯੋ ਤੁਰੰ-ਗਮ ਤਤਛਿਨ ਆਯੋ। ਭਏ ਅਰੂਢਨ ਚਲਨੋ ਭਾਯੋ ॥ ੨੦॥ ਦਯਾ ਸਿੰਘ ਆਲਮ ਸਿੰਘ ਸਾਥ। ਉਦੈ ਸਿੰਘ ਆਗੈ ਚਲਿ ਨਾਥ। ਮੁਕਤੇ ਸਿੰਘ ਬਾਮ

---

[1]ਤਿਸ ਦਾ ਮੁਰਸ਼ਿਦ ਮਹਾਂਦੇਵ ਸ਼ੀ ਸੋ ਬੋਲਿਆ। [2]ਠਿਕਾਨਾ ਕਰ ਦਿਓ। [3]ਦੀਵਾਨ ਦੇ ਵਿਚ ਦਰਸ਼ਨ ਪਰਸਨ ਹੋਵੇਗਾ। (ਅ) ਪ੍ਰੰਨਤਾ ਨਾਲ ਦਰਸ਼ਨ ਹੋਵੇਗਾ। [4]ਤੁਹਾਡੇ।

ਦਿਸ਼ਿ ਚਲੇ। ਮੁਹਕਮ ਸਿੰਘ ਸਾਹਿਬ ਸਿੰਘ ਭਲੋ ॥੨੧॥ ਪ੍ਰਭੁ ਕੇ ਦਾਹਨ ਪਾਸੇ ਹੋਇ।ਪੀਛੇ ਚਲੇ ਸਿੰਘ ਸਭਿ ਕੋਇ। ਸ਼ਤਿਗੁਰ ਕੋ ਲੇ ਬੀਚ ਪਧਾਨੈ। ਚਢੋ ਅਜੀਤ ਸਿੰਘ ਧਨੁ ਪਾਨੈ॥੨੨॥ਜ਼ੋਰਾਵਰ ਸਿੰਘ ਦੂਸਰ ਨੰਦ। ਚਲੇ ਪਿਤਾ ਪਸ਼ਚਾਤ ਅਮੰਦ[1]। ਹਿੰਮਤ ਸਿੰਘ ਆਦਿਕ ਸਿਖ ਘਨੇ। ਧਨੁਖ ਤੁਫੰਗ ਅੰਗ ਧਰਿ ਬਨੇ॥੨੩॥ਤੋਪੈ ਸੁਲਗਤਿ ਕਸੇ ਦੁਗਾੜੇ[2]। ਜੜੇ ਕਲਾ ਪਰ ਮੋਜ਼ਤਿ ਝਾੜੇ। ਲਈ ਬਰੂਦ ਜਮਾਇ ਪਲੀਤੇ[3]। ਕਿਨ ਸਰਪੋਸ[4] ਉਘਾੜਨਿ ਕੀਤੇ ॥ ੨੪ ॥ ਕੋਤਿਕ ਖਚਰਨਿ ਤੀਰਨ ਭਾਰ। ਲਾਦ ਲਈ ਚਾਲੀ ਪ੍ਰਭੁ ਲਾਰ। ਢਨੀਅਰ ਸੇ ਖਪਰੇ ਖਰ ਖਰੇ[5]।ਸੇਲੇ,ਤੋਮਰ, ਸਾਂਗਨਿ ਧਰੇ ॥ ੨੫ ॥ ਸਨੈ ਸਨੈ ਗਮਨਹਿੰ ਮਗ ਬੀਚ। ਦੂਰ ਖਰੇ ਪਿਖਿ ਊਚ ਰੁ ਨੀਚ। ਕੋਤਿਕ ਕੋਸ ਪ੍ਰਭੂ ਪ੍ਰਸਥਾਨੈ। ਅੰਧ ਭਏ ਰਿਪੁ ਨਾਂਹਿ ਨ ਜਾਨੈ ॥ ੨੬। ਕਰਹਿੰ ਪ੍ਰਤੀਖਨ–ਨਿਕਸਹਿੰ ਜਬੈ। ਘੇਰਿ ਗੁਰੂ ਕੋ ਗਹਿ ਲਿਹੁ ਤਬੈ–। ਰਾਮ ਘਨੌਲੇ* ਲਗਿ ਚਲਿ ਆਏ। ਸਿੰਘ ਪੰਚ ਸੈ ਗੋਲ ਬਨਾਏ॥ ੨੭॥ ਦੁਰਜਨ ਖਰੇ ਰਹੈ ਪਸ਼ਚਾਤੀ।ਕਰਿ ਅਨੁਮਾਨ ਸਕਲ ਸੁਧਿ ਜ਼ਾਤੀ। –ਗੁਰੂ ਦੁਰਗ ਮਹਿੰ ਅਬਿ ਥਿਰ ਨਾਂਹੀ। ਰੋਰਾ ਕਹਿੰ-ਲਖੀਅਤਿ ਦਿਸ਼ ਤਾਂਹੀ।੨੮॥ ਜਾਨਜੋਂ ਪਰੈ ਅਗਾਰੀ ਗਈ। ਮਾਰਗ ਦੂਰ ਉਲੰਘਤਿ ਭਏ–। ਇਮਲਖਿ ਕ੍ਰਿਤ ਅਸਵਾਰ ਧਵਾਏ।ਸੁਨ ਪਰਨੋ ਗਢ ਦੇਖਨੋ ਜਾਏ॥੨੯॥ਤਬਿ ਖ਼ਾਨ ਸਰਦੂਦ ਗ਼ੁਲਾਮ। ਰਿਸਿ ਬੋਲਨੋ ਦਲ ਸੰਗ ਤਮਾਮ। 'ਘੇਰਹੁ ਅੱਗੂ ਜਾਇ ਕਰਿ ਐਸੇ। ਜਿਸ ਤੇ ਨਿਕਸਿ ਜਾਇ ਨਹਿ ਕੈਸੇ'॥੩੦॥ ਜਥੇਦਾਰ ਸਰਦਾਰ ਘਨੇਰੇ। ਕਰਿ ਕਰਿ ਕ੍ਰੱਧਤਿ ਸਗਰੇ ਪੂਰੇ। ਭੀਮਚੰਦ ਕੋ ਭਾਖਿ ਪਠਾਯੋ।'ਤੈਂ ਅਪਨੋ ਦਲ ਕਨੋਂ ਅੱਟਕਾਯੋ ॥ ੩੧ ॥ ਪ੍ਰੇਰਹੁ ਸਭਿ ਪਰਬਤ ਕੀ ਸੈਨਾ।ਘੇਰਹਿ ਜਾਇ, ਗਹੈ ਪਿਖਿ ਨੈਨਾ'।ਖਾਨ ਵਜੀਦ ਸਿਰ੍ਹੰਦੀ ਧਾਯੋ। ਲਾਖਹੁੰ ਲਸ਼ਕਰ ਲੈ ਉਮਡਾਯੋ ॥ ੩੨ ॥ ਜ਼ੇਰਦਸਤ ਸੁਬਾ ਲਵਪੁਰਿ ਕੋ। ਦੌਰ ਚਲੇ ਪਕਰਨਿ ਸ਼੍ਰੀ ਗੁਰ ਕੋ।ਬੇਸ਼ੁਮਾਰ[6] ਜਿਮ ਨਿਸ ਅੰਧਯਾਰੀ।ਸੈਨਾ ਉਮਡੀ ਸਭਿ ਇਕਵਾਰੀ ॥ ੩੩ ॥ ਗੁਰ ਸੂਰਜ ਕੋ ਪਕਰਨ ਹੇਤ† । ਗਹਿ ਗਹਿ ਆਯੁਧ ਉਮਡੇ ਖੇਤ।ਕੋ ਆਗੈ ਕੋਊ ਪਸ਼ਚਾਤ। ਦੌਰਤਿ ਜਾਤਿ ਗਿਰੈ

[1]ਛੋਟੀ ਛੋਟੀ। [2]ਦੁੰਬਕ ਦੀ ਨਾਲੀ ਵਿਚ ਦੋ ਦੋ ਗੋਲੀਆਂ ਕੱਸੀਆਂ। (ਅ) ਦੋ ਗੋਲੀਆਂ ਵਾਲੀਆਂ ਬੰਦੂਕਾਂ। [3]ਪੁਰਾਣੀ ਤੋੜੇਦਾਰ ਬੰਦੂਕਾਂ ਦੇ ਪਲੀਤੇ ਤੇ ਇਕ ਢੱਕਣ ਹੁੰਦਾ ਸੀ। [4]ਢੰਗੇ ਤੇ ਤਿੱਖੇ। [5]ਬੇਅੰਤ ਸੋਨਾ। *ਕੀਰਤਪਰ ਤੋਂ ਪੂਰਬ ਦੁਖ ਨੂੰ ਗਿਰਾਂ ਹੈ ਅੱਠ ਨੌਂ ਕੋਹ ਦੀ ਵਿੱਥ ਤੇ। ਏਥੇ ਗੁਰਦਵਾਰਾ ਹੈ। †ਕਵਿਤਾ ਦਾ ਕਮਾਲ ਹੈ।

ਕੋ ਖਾਤ[1] ॥ ੩੪ ॥ ਕਿਤਿਕ ਪਰਸਪਰ ਲਗਹਿ ਧਕੇਲੈ। ਬਾਜੀ ਲਰਹਿ ਸਉਰਨਿ ਮੇਲੈ[2]।ਕਰਿ ਤੁਰਨਤਾ ਪਹੁੰਚੇ ਆਇ।ਸਿੰਘਨ ਕੋ ਪੀਛੇ ਜਹਿ ਜਾਇ[3]॥੩੫॥ਸੁਨਿਕੈ[4] ਸ਼ਬਦ ਹਟਾਵਨ ਕਰੇ। 'ਕੌਨ ਅਹੋ ਤੁਮ ? ਰਹੀਅਹਿ ਖਰੇ !'। ਦੁਇ ਦਿਸ਼ ਦੁਸ਼ਮਨ ਜਾਨੇ ਗਏ। ਸ਼ਸਤ੍ਰਨਿ ਗਹਿ ਸੁਚੇਤ ਸਭਿ ਭਏ ॥ ੩੬ ॥ ਜ੍ਵਾਲਾ ਥਮਲੀ ਦੁਸ਼ਟਨਿ ਦਮਨੀ। ਛੁਟਨਿ ਲਗੀ ਸਨਮੁਖ ਰਿਪੁ ਸ਼ਮਨੀ। ਦਗ਼ਾ ਕਰਨੋ ਮਿਲਿ ਤੁਰਕ ਪਹਾਰੀ। ਤਬਿ ਜਾਨੀ ਸਿੰਘਨਿ ਸੁਧਿ ਸਾਰੀ ॥੩੭॥–ਇਸੀ ਹੇਤੁ ਸਤਿਗੁਰੂ ਹਟਾਵਤਿ–।ਸਮੁਝਿਸਿੰਘ ਸਭਿ ਚਿਤ ਪਛੁਤਾਵਤਿ। ਅਬਿ ਕਸਾ ਹੋਇ ਛੋਰਿ ਗਢ ਧਾਏ। ਲਰਿਬੋ ਸਨਮੁਖ ਹੀ ਬਨਿ ਆਏ ॥੩੮ ॥ ਸ਼੍ਰੀ ਗੁਰ ਕਿਤਿਕ ਦੂਰ ਚਲਿ ਆਗੇ।ਖਰੇ ਅਜੀਤ ਸਿੰਘ ਰਿਸ ਜਾਗੇ। ਤੁਰਕਨਿ ਅਨੀ ਕਿ ਮੁਗ਼ਲ ਪਠਾਨਾ। ਘਿਰੇ ਆਨਿ ਕਰਿ ਆਯੁਧ ਪਾਨਾ ॥ ੩੯ ॥ ਛੁਟੇ ਤੜਾਭੜ ਤੁਪਕ ਤੜਾਕੇ। ਮਿਲੇ ਬੀਰ ਢਿਗ ਅਧਿਕ ਲੜਾਕੇ। ਸ਼ਸਤ੍ਰ ਤਿਮਰ ਮਹਿ ਧੁਖੇ ਪਲੀਤੇ। ਚਮਕਹਿ ਬਹੁ ਪ੍ਰਕਾਸ਼ ਕੋ ਕੀਤੇ ॥੪੦॥ ਜਿਮ ਖੱਦ੍ਯੋਤਨਿ ਕੋ ਸਮੁਦਾਈ। ਚਮਕਤਿ ਹੈ ਇਸ ਬਿਧਿ ਦਮਕਾਈ[5]*। ਸ਼ਬਦ ਹੋਤਿ ਜਿਮ ਗਾਜਤਿ ਗਾਜ। ਸੈਲ ਟੋਲ ਪਰ ਭਟ ਤਰੁ ਸਾਜ[6] ॥ ੪੧ ॥ ਦੂਰ ਦੂਰ ਲਗਿ ਸ਼ਬਦ ਸੁਨੈਤੇ। ਗੁਲਕਾ ਸ਼ੁਕਤਿ ਛੁਟੈਂ ਤੁਰੈਤੇ।ਚਮੂੰ ਤੁਰਕ ਕੀ ਚੜ੍ਹਿ ਕਰਿ ਆਈ।ਤ੍ਰਾਸਹਿ ਦੂਰ ਦੂਰ ਥਿਰਤਾਈ[7] ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖ਼ਾਲਸਾ ਰੂਤੇ 'ਅਨੰਦ ਪੁਰ ਤੇ ਨਿਕਸਨ' ਪ੍ਰਸੰਗ ਬਰਨਨੰ ਨਾਮ ਦਿਕ ਤ੍ਰਿੰਸਤੀ ਅੰਸੂ ॥ ੩੧ ॥

ਤ ੨. [ਪਿਛੋਂ ਪਹਾੜੀਆਂ ਤੇ ਡੁਬਿਆਂ ਨੇ ਆ ਪੈਣਾ। ਉਦੋ ਸਿੰਘ ਬੱਚ। ਜੀਵਨ ਸਿੰਘ]। ਦੋਹਰਾ।ਕੀਰਤਪੁਰ ਕੋ ਉਲੰਘਿ ਕੈ ਪੁਨ ਆਏ ਨਿਰਮੋਹ।ਮੁਗ਼ਲ ਪਠਾਨਨ ਆਇਕੈ ਲਰੇ, ਲਖਨੋ ਤਬਿ ਧੌਹ[8] ॥ ੧ ॥ ਰਾਇ ਗੁਲਾਬ ਰੁ ਸ਼ਾਮ ਸਿੰਘ ਪਿਖਿ ਲਿਖ ਪੱਤ੍ਰਾ ਦੀਨ[9]। 'ਜਾਹੁ ਰਾਜ ਸਿਰਮੌਰ ਕੇ ਮਿਲਹੁ ਭੂਪ ਤਬਿ

[1]ਕੋਈ ਟੋਏ ਵਿੱਚ ਡਿਗਦਾ ਹੈ. [2]ਅਸਵਾਰ ਘੋੜਿਆਂ ਨੂੰ (ਦੁੜਾਉਂਦੇ ਹਨ ਵਧ ਵਧਕੇ) ਮਿਲਦੇ ਹਨ ਭਾਂ ਘੋੜੇ (ਖਹਿਕੇ) ਲੜ ਪੈਂਦੇ ਹਨ। (ਅ) ਅਸਵਾਰ ਜੋਉਂ ਮੇਲ ਮੇਲ (ਕੇ ਦੁੜਾਉਂਦੇ ਹਨ ਘੋੜੇ, ਕਿ ਮਾਨੋ) ਬਾਜੀ ਲੜ ਰਹੇ ਹਨ (ਕਿ ਕੌਣ ਅੱਗੇ ਪੁੱਜਦਾ ਹੈ)। [3]ਜਿੱਥੇ ਸਿੰਘ ਜਾਂਦੇ ਸੀ ਪਿੱਛੇ ਆ ਗਏ। [4](ਸਿੰਘਾਂ ਨੇ) ਸੁਣਕੇ। [5]ਪ੍ਰਕਾਸ਼ ਹੋਯਾ। [6]ਪਹਾੜ ਤੇ ਜਿਵੇਂ ਦਿੱਲ੍ਹਾਂ ਦਾ ਸਾਮਾਨ ਹੁੰਦਾ ਹੈ ਇਉਂ ਸੂਰਮਿਆਂ ਦੇ ਟੋਲੇ (ਦੇ ਟੋਲੇ ਆ ਰਹੇ ਸਨ)। [7]ਖੜੀ ਰਹੀ। [8]ਤਦ (ਤੁਰਕਾਂ ਦਾ ਛਲ ਜਾਣਿਆਂ। [9]ਨੂੰ ਵੇਖਕੇ (ਗੁਰੂ ਜੀ ਨੇ) ਚਿੱਠੀ ਲਿੱਖ ਦਿੱਤੀ (ਤੇ ਕਿਹਾ.....)।

*ਪਾ:–ਦਿਪਤਾਈ।

ਚੀਨ'॥੨॥–'ਤੁਰਕਨਿ ਸੰਗ ਬਿਰੋਧ ਹਮ ਏਹ ਭੇਜੋ ਤੁਮ ਪਾਸ।ਦੇਹੁ ਗ੍ਰਾਮ ਸੇਵਹੁ ਇਨਹੁੰ ਥਾਸਹਿ ਕਰਹਿੰ ਅਵਾਸ–॥੩॥ ਲਈ ਲਿਖਤ ਨ੍ਰਿਪ ਢਿਗ ਗਏ ਗੁਰ ਕੋ ਲਿਖਨੋ ਪਛਾਨਿ।ਗ੍ਰਾਮ ਦਯੋ ਗਿਰਵੀ[1]ਤਬੈ ਬਸੇ ਤਿਸੀ ਇਸਥਾਨ॥ ੪ ॥ ਨਰਾਜਛੰਦ॥ਗੁਰੂ ਗੁਬਿੰਦਸਿੰਘ ਜੀ ਖਰੇ ਕਛੂਕ ਹੋਇਕੈ।–ਲਰੈਂ[2] ਪਿਛਾਰਿ ਆਨਿ ਕੈ–ਸੁਨੰਤਿ ਨਾਦ ਜੋਇਕੈ। ਮਨਿੰਦ ਟੀਡ ਬ੍ਰਿੰਦ ਕੋ[3] ਬਿਲੰਦ ਸ਼ੋਰ ਘਾਲਿਓ।ਤੁਫੰਗ ਛੋਰਿ ਛੋਰਿ ਕੈ ਅਗਾਊ ਪਾਉਂ ਛਾਲਿਓ॥੫॥ ਸੁਨੰਤਿ ਨਾਦ ਜਾਨਿਕੈ ਧੁਖੇ ਪਲੀਤ ਹੇਰਿਕੈ। ਕਰੰਤਿ ਸੁਧ ਤਾਂਹਿ ਓਰ ਗੋਰਿ ਛੋਰਿ ਟੇਰਿਕੈ।[4]ਅਜੀਤ ਸਿੰਘ ਪਾਇ ਰੋਪਿ ਠਾਂਢ ਗਾਢ ਹੋਇਓ। ਰੁਕੇ ਸੁਲੱਛ ਸੂਰਮੇ ਮਨੋ ਕਪਾਟ ਜੋਇਓ[5] ॥੬॥ ਕਿਧੌਂ ਪ੍ਰਵਾਹ ਨੀਰ ਕੋ ਪਹਾਰ ਹੋਇ ਰੋਕਿਓ । ਬਿਸਾਲ ਜੰਗ ਮੰਡਿਕੈ ਖਰੇ ਕਰੇ ਬਿਲੋਕਿਓ[6]। ਸਮੂਹ ਹੂਹ ਦੇਤਿ ਹੈਂ ਨ ਖੇਤ ਸਿੰਘ ਛੋਰਿਓ।ਸਜ਼ਾਸਜ਼ੀ ਤਤਾਰਚੇ[7] ਪ੍ਰਹਾਰ ਬ੍ਰਿੰਦ ਮੋਰਿਓ ॥੭॥ਸਮਾਨ ਸਰਪ ਫੁੰਕਤੇ ਸਰੀਰ ਫੇਰਿ ਪਾਰਹੈਂ।ਲਗੇ[8] ਨ ਫੇਰ ਜੀਵਤੇ ਕਿ-ਰੈਤਿ ਤੁੰਡ ਭਾਰ ਹੈਂ।ਤੂੰਛਿਤਿ ਕੋ ਹੁੰਕਾਰਤੇ, ਪੁਕਾਰਤੇ,ਬਿਹਾਲ ਕੋ। ਦ੍ਰਛਿਤਿ ਕੋ ਤੁਰੰਗ ਤੇ ਬ੍ਰੜੈਤਿ ਪਾਇ ਕਾਲ ਕੋ[9] ॥੮॥ ਗੁਰੂ ਸੁ ਨੰਦ ਸੂਰਮਾ ਹਠੀਲ ਜੰਗ ਖੇਤ ਕੋ। ਅਜੀਤ ਸਿੰਘ ਨਾਮ ਕੀ ਸੁ ਲਾਜ ਰਾਖਿ ਜੋਰ ਕੋ[10]।ਬਹੀਰ ਦੂਰ ਜਾਇਕੈ ਪਹੁੰਚਿਓ ਸੰਛਾਰਿ ਕੈ।ਰਿਪੁਨ ਕੀ ਨ ਆਂਚ ਲਾਗ[11] ਛੇਮ ਤੇ ਪਧਾਰਿਕੈ॥੯॥ਗੁਰੂ ਗੁਬਿੰਦ ਸਿੰਘ ਜੀ ਸਨੇ ਸਨੇ ਪਧਾਨਿਕੈ।ਸੁਨੰਤਿ ਨਾਦ ਜੰਗ ਕੋ ਤੁਫੰਗ ਕੋ ਮਹਾਂਨ ਕੈ। 'ਲਰੈ ਸੁ ਕੌਨ ?' ਬੂਝਿਓ ਸਮੂਹ ਕੀ ਸੈ-ਭਾਰ ਲੈ।[12]ਬਿਲੰਦ ਬੀਰ ਕੌਨ ਹੈ? ਬਿਲੋਕਿ ਰੋਕ ਸਾਰ ਲੈ[13]॥੧੦॥ਸੋਰਠਾ॥ ਟਿੱਬੀ ਸ਼ਨਾਮ ਸਥਾਨ ਠਾਂਢੇ ਭਏ ਬਿਚਾਰਿਕੈ:–।–ਸੰਗ ਨ ਪੁੱਤ੍ਰ ਮਹਾਂਨ–ਜਾਨਨੋ–ਤਿਨ ਰਣ ਘਾਲਿਓ–॥੧੧॥ਰਸਾਵਲ ਛੰਦ।।ਬਛੋਜੰਗ ਨਾਦੰ।ਸੁਨਨੋ

[1]ਚਿੱਠੀ ਦਾ ਭਾਵ ਇਹ ਸੀ। [2]ਪਿੰਡ ਦਾ ਨਾਮ ਹੈ; ਯਥਾ–'ਦੇਖ ਰੂਪ ਪਦ ਕਰ ਅਭਿਲਾਖੇ। ਗਿਰਵੀ ਨਾਮ ਗ੍ਰਾਮ ਦੈ ਰਾਖੇ'।[ਉਤ੍ਰ ਐਨ ਅੰਸੂ ੩੫ ਅੰਕ ੭]। [3]ਤੁਰਕ ਲੜੇ ਧਨ ਪਿੱਛੋਂ ਦੀ ਆਕੇ। [4]ਟਿੱਲੀ ਦੇ ਦਲ ਢਾਂਡ੍ਹੀ। [5]ਭਾਵ ਅਜੀਤ ਸਿੰਘ ਪੈਰ ਜਮਾਕੇ ਪੱਕੀ ਤਰ੍ਹਾਂ ਖੜਾ ਹੋਗਿਆ ਤੇ ਲੱਖਾਂ ਵੈਰੀ ਰੁਕ ਗਏ ਮਾਨੋ (ਉਨ੍ਹਾਂ ਦੇ ਅੱਗੇ) ਤਖਤੇ ਜੜੇ ਹੋਏ ਹਨ। [6]ਵੈਰੀ ਖੜੇ ਕਰ ਲਏ ਤੇ ਉਨ੍ਹਾਂ ਨੇ ਡਿੱਠਾ ਕਿ"'। [7]ਤੀਰ[8](ਜਿਨ੍ਹਾਂ ਨੂੰ) ਲੱਗੇ। [9]ਕੋਈ ਘੋੜਿਆਂ (ਦੇ ਖੁਰਾਂ) ਨਾਲ ਦਰੜੇ ਜਾਂਦੇ ਹਨ। ਬਰੜ ਬਰੜ ਕਰਦੇ ਮਰਦੇ ਹਨ । [ਦ੍ਰੈਂਤ=ਦਲੇ ਜਾਂਦੇ ਹਨ । ਬ੍ਰੜੈਂਤ=ਬਰੜ ਬਰੜ । ਪੀੜਾਂ ਦੀ ਆਵਾਜ]। [10]ਜਿੱਤਣ ਦੀ। [11]ਵੈਰੀਆਂ ਵੱਲੋਂ ਆਂਚ ਵੀ ਨਾ ਲੱਗੀ। [12]ਭਲਾ ਬਹਾਦਰ ਕੌਣ ਹੈ (ਜਿਸ ਵੈਰੀ) ਟੋਕਿਆ ਹੈ ? (ਜਾਓ) ਦੇਖਕੇ ਖਬਰ ਲਿਆਓ।

ਬੀਰ ਬਾਂਦੈ[1]। ਖਰੇ ਆਪ ਹੋਏ। ਢਿਗੈ ਸਿੰਘ ਜੋਏ॥੧੨॥ਰਖੇ ਰੋਕਿ ਬੀਰੈ। ਧਰੀ ਪੁੱਤ੍ਰ ਧੀਰੈ। ਸਹਾਈ[2] ਸਿਧਾਵੋ। ਚਲੋ ਮੇਲ ਆਵੋ[3]॥੧੩॥ ਉਦੈ ਸਿੰਘ ਜੋਧਾ। ਚਲਨੋ ਧਾਰਿ ਕ੍ਰੋਧਾ। 'ਕਰੋ ਮੋਹਿ ਆਗਯਾ। ਜਹਾਂ ਜੁੱਧ ਜਾਗਯਾ॥੧੪॥ਅਹੂਚੋਂ ਸੁ ਜਾਈ। ਬਨੀਜੈ ਸਹਾਈ[4]। ਸੁਪੁੱਤ੍ਰੈ ਤੁਹਾਰਾ। ਜਹਾਂ ਓਜ ਭਾਰਾ[5]॥੧੫॥ ਸੁਨੀ ਦਾਸ ਬਾਨੀ। ਸੁ ਆਗਯਾ ਬਖਾਨੀ।'ਕਰੋ ਜੁੱਧ ਜਾਓ। ਸਭੈ ਸ਼ੱਤ੍ਰੂ ਘਾਓ॥ ੧੬ ॥ ਬਨੈ ਬੇਇਮਾਨਾ। ਸਭਾ ਹੋਇ ਹਾਨਾ[6]। ਪਹਾਰੀ ਨ੍ਰਿਪਾਲਾ। ਮਹਾਂ ਮੂਢ ਜਾਲਾ॥ ੧੭ ॥ ਤਿਨੋ ਧਰਮ ਨਾਸ਼ਾ। ਕੁਕਰਮੰ ਪ੍ਰਕਾਸ਼ਾ[7]॥ ਉਦੈ ਸਿੰਘ ਮਾਨੀ। ਕਰੀ ਸਾਵਧਾਨੀ॥੧੮॥ ਹਟਨੋ ਬੀਰਛਾਰੀ। ਕਰੈ ਚਾਪ ਧਾਰੀ।ਲਏ ਤੀਰ ਤੀਖੇ। ਫਨੀਚੈ ਸਰੀਖੇ[8]॥ ੧੯ ॥ ਕਿਤੋ ਸਿੰਘ ਸੈਂਗੀ। ਚਲੇ ਹੈਂ ਭੁਜੈਂਗੀ। ਜਹਾਂ ਸੈਨ ਰੋਕੀ। ਦਿਸ਼ਾ ਸੋ ਬਿਲੋਕੀ॥ ੨੦ ॥ ਗੁਰੂ ਪਾਇ ਹੇਰੈ[9]। ਸੁ ਪਧਾਰੇ ਘਨੇਰੇ। ਧਰਨੋ ਸੀਸ ਜਾਈ।'ਪ੍ਰਲੋਕੰ ਸਹਾਈ॥ ੨੧ ॥ ਗਹੋ ਬਾਹੁ ਮੇਰੀ। ਪਰੋ ਸ਼ਰਨਿ ਤੇਰੀ[10]। ਗੁਰੂ ਦੀਨ ਥਾਪੀ। 'ਕਰੋ ਸ਼ੱਤ੍ਰੂ ਖਾਪੀ॥੨੨॥ ਜਹਾਂ ਮੋਹਿ ਥਾਸਾ। ਰਖੋਂ ਤੋਹਿ ਪਾਸਾ।ਧਰੋ ਮੋਰਿ ਧਯਾਨਾ।ਜੁਝੋ ਸ਼ੱਤ੍ਰੂ ਹਾਨਾ॥੨੩॥ ਦੋਹਰਾ ॥ ਜਿਤਿਕ ਰਿਦੈ ਮਹਿ ਕਾਮਨਾ ਪੰਥ ਸ੍ਵਦਾਰੀ ਪਾਇ। ਭੋਗਹਿ ਧਰਨੀ ਰਾਜ ਕੌ,ਮੋਹਿ ਮਿਲਹਿ ਪੁਨ ਆਇ॥੨੪॥ਰਸਾਵਲਫੰਦ। ਜਿਤੋ ਮੋਹਿ ਸੈਗੀ।ਲਰੈਂਗੇ ਭੁਜੈਂਗੀ[11]। ਬਨੈ ਤੂੰ ਪ੍ਰਧਾਨਾ[12]। ਭੁਗੈਂ ਸੁਖ ਨਾਨਾ[13]॥ ੨੫ ॥ ਬਰੰ ਐਸ ਦੀਨੋ। ਮਹਾਂ ਮੋਦ ਕੀਨੋ । ਨਮੋ ਕੀਨਿ ਚਾਲਾ। ਸੁ ਜੋਧਾ ਬਿਸਾਲਾ॥੨੬॥ ਬਡੀ ਸ਼ੀਘ੍ਰ ਧਾਯੋ। ਤਿਸੀ ਚਾਂਦ ਆਯੋ। [10]ਗੁਰੂ ਨੰਦ ਜੋਧਾ।ਦਲੰ ਪੁੰਜ ਰੋਧਾ[10]॥੨੭॥ਬਜੇ ਉਚਗਾਜਾ। ਮਹਾਂ ਜੁੱਧ ਸਾਜਾ । ਤਜੇ ਤੀਰ ਤੀਖੇ। ਬਿਧੇ*ਬੀਰ ਦੀਖੇ॥੨੮॥[11]ਗੁਰੂ ਨੰਦ ਆਛੇ। ਕਰੇ ਬੋਲ ਪਾਛੇ । ਭਯੋ ਆਪ ਆਗੇ[11]। ਮਹਾਂ ਕ੍ਰੋਧ ਜਾਗੇ॥੨੯॥ ਕਹਯੋ 'ਪੰਥ ਜਾਓ। ਗੁਰੂਪੈ ਸਿਧਾਓ । ਖਰੇ ਸੋ ਉਡੀਕੈਂ । ਚਲੈਂ ਫੇਰ ਨੀਕੈਂ[9] ॥੩੦॥ ਕਹੈ ਬਾਰ ਬਾਰੀ[12]।'ਚਲੀਜੈ ਅਗਾਰੀ'।ਗੁਰੂ ਪੁੱਤ੍ਰ ਜੋਧਾ । ਪਿਖੇ ਸ਼ੱਤ੍ਰੂ ਕ੍ਰੋਧਾ ॥੩੧

---

[1]ਬਡਾ ਰੌਲਾ ਰੱਗ ਦਾ ਤੇ ਬੀਰਾਂ ਦਾ ਸ਼ੋਰ ਸੁਣਿਆ। [2]ਸਹਾਇਤਾ ਹੇਤ। [3](ਨਾਲ) ਮਿਲਾਕੇ ਚਲੋ ਆਓ। [4](ਆਪ) ਸਹਾਇਕ ਹੋਵੋ। [5]ਭਾਵ ਤੁਰਕਾਂ ਦੀ ਸਭਾ ਹੀ ਨਾਸ਼ ਹੋ ਜਾਵੇਗੀ। [6]ਅੱਪਾਂ ਵਰਗੇ। [7]ਗੁਰੂ ਜੀ ਦੇ ਚਰਨ ਦੇਖੇ। [8]ਮੈਂਹ ਨਾਲ (ਟੱਕੇ) ਸੂਰਮੇ ਲੜਨਗੇ। [9]ਤੂੰ ਉਨ੍ਹਾਂ ਦਾ ਮੁਖੀਆ ਹੋਵੇਂਗਾ। [10](ਜਿੱਦ) ਗੁਰੂ ਨੰਦ ਜੋਧੇ ਨੇ (ਸ਼ੱਤ੍ਰੂ) ਦਲ ਸਾਰੇ ਨੂੰ ਰੋਕ ਰਖਿਆ ਸੀ। [11]ਗੁਰੂ ਦੇ ਪੁੱਤ੍ਰ (ਅਜੀਤ ਸਿੰਘ ਨੂੰ) ਆਢਣ ਲੈ ਕੇ ਪਿੱਛੇ ਕੀਤਾ ਤੇ ਆਪ ਅੱਗੇ ਹੋ ਗਿਆ (ਉਦੈ ਸਿੰਘ)। [12]ਮੁੜ ਮੁੜ ਕਹਿੰਦਾ ਹੈ ।। *ਪਾ:–ਬਧੇ।

॥ ਨਹੀਂ ਜਾਨ ਚਾਹਾ। ਰਣੈ ਖੇਤ ਮਾਹਾ। ਪਿਤਾ ਬਾਕ ਜਾਨਾ।–ਨ ਮੈਟੈਂ–ਪਛਾਨਾ ॥੩੨॥ ਗੁਰੂ ਓਰ ਚਾਲਾ[1]। ਬਡੋ ਜੁੱਧ ਘਾਲਾ। ਉਦੈ ਸਿੰਘ ਗਾਢਾ। ਰਿਪੂ ਰੋਕਿ ਠਾਢਾ ॥੩੩॥ ਦੋਹਰਾ ॥ ਗੁਰ ਢਿਗ ਜੀਵਨ ਸਿੰਘ ਇਕ ਰੰਘ-ਰੇਟਾ ਬਡ ਬੀਰ। ਤਿਸ ਕੋ ਸ਼੍ਰੀ ਮੁਖ ਤੇ ਕਹਜੋ'ਗਛੋ ਅਜੀਤ ਸਿੰਘ ਤੀਰ[2]॥ ੩੪॥ਲਲਿਤਪਦਛੰਦ ॥ ਹਾਥ ਜੋਰਿ ਧਰਿ ਧੀਰਜ ਬੋਲਜੋ 'ਮਮ ਚਿਤ ਕੀ ਤੁਮ ਜਾਨੀ।ਪਹੁੰਚਜੋਂ ਚਹੌਂ ਤਿਨਹੁੰ ਢਿਗ ਮੈਂ ਚਲਿ,ਆਇਸੁਆਪਬਖਾਨੀ॥੩੫॥ ਇਸ ਸਲਿਤਾ ਲਗਿ ਮੈਂਲੇ ਪਹੁੰਚੌਂ ਹਿੰਮਤ ਏਤਿਕ ਦੀਨੀ[3]। ਆਗੇ ਚਹਹੁ ਸੁ ਕਰਹੁ ਕ੍ਰਿਪਾਨਿਧਿ ! ਪਰੀ ਲਰਾਈ ਪੀਨੀ[4]" ॥੩੬॥ ਸਰਸਾ ਨਾਮ ਹੁਤੋ ਇਕ ਨਾਲਾ ਤਿਸ ਕੇ ਤਟ ਗੁਰ ਠਾਢੇ। ਸੁਨਿਕੈ ਜੀਵਣ ਸਿੰਘ ਤੇ ਬੋਲੇ 'ਗਮਨਹੁ ਹੈ ਕਰਿ ਗਾਢੇ॥੩੭॥ ਪਹੁੰਚੋ ਇਸ ਨਾਲੇ ਕੇ ਤਟ ਲੌ ਇਹਮਰਜ਼ੀ ਜੋ ਤੋਹੀ ।ਆਇ ਇਹਾਂ ਲਗਿ ਹੀ ਤੂੰ ਪਹੁੰਚੈ ਆਗੇ ਗਮਨ ਨ ਹੋਹੀ॥੩੮॥ ਕਹਤਿ ਜਹਾਂ ਲਗਿ ਪਹੁੰਚਨ ਤੈਂ ਅਬ,ਤਹਿ ਲੌ ਆਇਂ ਨਿਸੰਸੈ। ਬਿਲਮ ਨ ਕਰਹੁ ਪਯਾਨਹੁ ਸਨਮੁਖ ਸਮੁਦਾਇਣੀ ਰਿਪੂ ਧੈਸੈ[5]" ॥ ੩੯ ॥ ਸੁਨਿ ਪ੍ਰਭੂ ਬਾਕ,ਗਯੋ ਹਠ ਕਰਿਕੈ, ਸ਼ੀਘ੍ਰ ਪਹੁੰਚਨ ਜਾਈ। ਊਚੇ ਬੋਲਤਿ ਸਿੰਘ ਪਛਾਨਤਿ ਫੈਲਜੋ ਤਮ ਸਮੁਦਾਈ ॥ ੪੦ ॥ ਸਨੈ ਸਨ ਮਾਰਤਿ ਰਿਪੁ ਗਨ ਕੋ ਆਵਤਿ ਗੁਰ ਸੁਤ ਚਾਲਾ।ਮਿਲਜੋ ਜਾਇ ਸਭਿ ਬਾਤ ਬਖਾਨੀ"ਚਲੀਅਹਿ ਮਗ ਇਸ ਕਾਲਾ॥੪੧॥ਕਰੈਂ ਪ੍ਰਤੀਖਨ, ਮੋਹਿ ਪਠਾਯੋ, ਉਦੈ ਸਿੰਘ ਰਿਪੁ ਰੋਕੈ"। ਸੁਨਿ ਅਜੀਤ ਸਿੰਘ ਸੁਭਟ ਪ੍ਰਭੂ ਸੁਤ ਮਿਟੇ ਤੁਰਕ ਅਵਲੋਕੈ[6] ॥ ੪੨॥ ਤਉ ਗਮਨ ਕਰਿ ਸਨੈ ਸਨੈ ਚਲਿ ਲਰਤਿ ਉਦੈ ਸਿੰਘ ਜਾਨਾ[7]। ਆਗੇ ਸਤਿਗੁਰ ਕੇ ਬਿਹੀਰ ਸਭਿ,ਰਣ ਤੇ ਤ੍ਰਸਤਿ ਪਯਾਨਾ[8] ॥੪੩॥ਸਨੈ ਸਨੈ ਤਿਨ ਰੱਛਕ ਹੈ ਕਰਿਮਾਰਗ ਸ੍ਰੀ ਪ੍ਰਭੂ ਚਾਲੇ।ਰੋਪੜ ਲਗਿ ਨਿਰਬਾਹ ਕਰੇ ਸਭਿ,ਪੀਛੇ ਜੰਗ ਬਿਸਾਲੇ[9] ॥ ੪੪ ॥ ਸਿੰਘ ਪੰਚ ਸੈ ਸੰਗ ਹੁਤੇ ਭਟ

[1]ਚੱਲਿਆ (ਅਜੀਤ ਸਿੰਘ)। [2]ਜਾਓ। [3](ਭਾਵ ਆਪ ਨੇ) ਏਨੀ ਹਿੰਮਤ ਈ ਦਿੱਨੀ ਹੈ ਕਿ ਇਸ ਨਦੀ ਤਕ ਅਜੀਤ ਸਿੰਘ ਜੀ ਨੂੰ ਲੈਕੇ ਆ ਪਹੁੰਚਾਂਗਾ। [4]ਸਖਤ।[5]ਨਾਸ਼ ਕਰਦੇ। [6]ਜੀਵਣ ਸਿੰਘ ਨੇ ਕਹੀ। [7](ਏਧਰ) ਉਦੈ ਸਿੰਘ ਨੇ ਵੇਰੀ ਰੋਕ ਰਖਿਆ ਹੈ। [8]ਤੁਰਕ ਮਿਟੇ ਹੋਏ (ਦੂਰ ਰਹੇ ਹੋਏ) ਦੇਖੇ। [9]ਫਿਰ ਭੀ ਸਹਿਜੇ ਸਹਿਜੇ ਚਲੇ, ਕਿਉਂਕਿ ਜਾਣ ਲਿਆ ਕਿ ਉਦੈ ਸਿੰਘ ਲੜ ਰਿਹਾ ਹੈ। [10]ਗੁਰੂ ਜੀ ਤੋਂ ਅੱਗੇ ਜੋ ਵਹੀਰ ਸੀ ਉਹ ਸਾਰਾ ਜੰਗ ਤੋਂ ਡਰਦਾ ਛੱਜਾ ਜਾ ਰਿਹਾ ਸੀ। [11]ਉਸ ਵਹੀਰ ਦੇ ਰੱਛਕ ਹੋਕੇ ਸਹਿਜੇ ਸਹਿਜੇ ਗੁਰੂ ਜੀ ਨਾਲ ਜਾਂਦੇ ਰੋਪੜ ਤਕ ਸਾਰੇ ਪੁਚਾ ਦਿੱਤੇ, ਪਿੱਛੋਂ ਭਾਰੀ ਜੁੱਧ ਹੁੰਦਾ ਰਿਹਾ (ਉਦੈ ਸਿੰਘ ਵਾਲਾ)।

ਕਰ ਕੋ ਜਥਿ ਤਜਿ ਆਏ।ਕੇਤਿਕ ਉਦੇਸਿੰਘ ਕੇ ਸੰਗੀ ਲਰਤਿ ਜੰਗ ਮਹਿ ਜਾਏ।੪੫। ਕੇਤਿਕ ਗੁਰ ਸੁਤ ਕੇ ਹੁਇ ਸੰਗੀ ਜ੍ਵਾਲਾ ਬਮਲੀ ਛੋਰੈਂ। ਔਰ ਸਕਲ ਕਲਗ਼ੀਧਰ ਕੇ ਢਿਗ ਮਿਲਹਿੰ, ਸ਼ੱਤ੍ਰੂ ਹਤਿ ਮੋਰਹਿੰ ॥੪੬॥ ਸੁਨਹੁ ਉਦੇਸਿੰਘ ਸੋਂ ਰਣ ਭਾ ਜਿਮ[1]:—ਢੂਕੇ ਤੁਰਕ ਪੌਹਾਰੀ।ਜਾਨਸੋਂ—ਗੁਰੂ ਇਹਾਂ ਰਣ ਘਾਲਤਿ, ਪਕਰ ਕਿਧੌਂ ਲਿਹੁ ਮਾਰੀ—॥੪੭॥ ਪਾਇ ਜ਼ੋਰ ਅਨਗਨਤ ਰਮ੍ਹੋ ਤਬਿ ਉਮਡੀ ਓਰੜ ਆਈ।ਧੁਖਹਿੰ ਪਲੀਤੇ,ਛੁਟਹਿੰ ਗੁਲਕਾ,ਗਿਰਹਿੰ ਬੀਰ ਸਮੁਦਾਈ॥ ੪੮॥ ਰੁਪਸੋ ਉਦੈ ਸਿੰਘ ਤਜਤਿ ਨ ਥਲ ਕੋ ਹਤਹਿ ਤੀਰ ਕਰਿ ਕ੍ਰੋਧਾ।ਲਲਕਾਰਤਿ 'ਮਾਰਹੁ ਰਿਪੁ ਗਨੁ ਕੋ' ਇਮ ਕਹਿ ਆਗਾ ਰੋਧਾ[2]॥ ੪੯ ॥ ਤਮ ਮਹਿੰ ਗਿਰਹਿੰ ਤੁਰਕ, ਗਿਰਬਾਸੀ, ਘਾਲਹਿੰ ਹੋਲ ਬਿਸਾਲੇ।ਬਹੁਤ ਅਲਪ ਕੁਛ ਲਖੇ ਨ ਜਾਂਹੀ ਭਾ ਸੰਗ੍ਰਾਮ ਕਰਾਲੇ॥੫੦॥ਹੜ ਹੜ ਹਸਤਿ ਜੋਗਨੀ ਨਾਚਹਿੰ ਭੂਤ ਪ੍ਰੇਤ ਬੈਤਾਲਾ। ਜੰਬੁਕ ਬ੍ਰਿੰਦ ਪੁਕਾਰੈਂ ਦਾਰੁਣ ਆਮਿਖ ਭਖੈਂ ਬਿਸਾਲਾ ॥੫੧॥ ਤਮ ਮਹਿੰ ਜਿਮ ਜੀਂਗਣ[3] ਝਮਕੈਤੇ ਧੁਖੈਂ ਪਲੀਤੇ ਪੁੰਜਾ। ਤੜ ਭੜ ਸ਼ਬਦ ਧਾਨ ਬਹੁ ਲੈ ਜਿਮ ਭਾੜ ਬਿਖੈ ਕਿਨ ਭੁੰਜਾ[4]॥੫੨॥ਗਿਰਹਿੰ ਸਿੰਘ ਸਨਮੁਖ ਹਤਿ ਸ਼ੱਤ੍ਰੁਨਿ ਬਰੈਂ ਬਰੈਗਨ[5] ਆਈ। 'ਲੋਥ ਪੋਥਨਾ ਹੋਤਿ ਜਹਾਂ ਕਹਿੰ ਅਟਕ ਪੈਰ ਗਿਰ ਜਾਈ' ॥ ੫੩ ॥ ਤਿਸ ਊਪਰ ਤੀਜਾ ਗਿਰ ਪਰਿ ਹੈਂ[6] ਦਰੜੇ ਆਪਸ ਮਾਂਹੀ। ਪਰੇ ਕਰਾਹੈਂ ਉਠਿ ਹੁੰਕਾਰਾ 'ਹਾਇ ਹਾਇ' ਬਹੁ ਪ੍ਰਾਂਹੀਂ ॥੫੪॥ ਬਿਨ ਮਾਰੇ ਸ਼ੱਤ੍ਰੂ ਗਨ ਮਰਿ ਗੇ ਗਿਰੇ ਠੌਕਰਾਂ ਖੈ ਕੇ। ਜ਼ੋਰਦਸਤ ਅਰੁ ਖਾਨ ਵਜੀਦਾ ਬੋਲੇ[7] ਊਚ ਰਿਸੈ ਕੇ॥੫੫॥'ਕਹਾਂ ਭਯੋ ਤੁਮਕਨੋਂ ਬਲ ਹਾਰਨੋ,ਅਲਪ ਸਿੰਘ ਨਹਿੰ ਮਾਰੇ।ਪਕਰੋ ਗੁਰ ਕੋ ਨਹਿੰ ਤ ਮਾਰ ਦਿਹੁ ਲਾਖਹੁੰ ਤੁਮ ਬਲ ਹਾਰੇ' ॥੫੬॥ ਜਥੇਦਾਰ ਜੋ ਨਿਕਟ ਖਰੇ ਥੇ ਦੌ ਕਰਿ ਗਾਰਿ ਪਠਾਏ।'ਜਾਨ ਨ ਪਾਵੈ ਗੁਰੂ ਜੰਗ ਕਰਿ,ਪਕਰਹੁ'ਕਹਿ ਕਹਿ ਧਾਏ॥੫੭॥ 'ਹਜ਼ਰਤਿ ਬਖਸ਼ੈ ਬਹੁ ਬਖਸ਼ੀਸ਼ਾਂ ਜੋ ਗੁਰ ਗਹਿ ਲੈ ਚਾਲੈਂ'। ਇਮ ਕਹਿ ਸੁਨਿ ਕਰਿ ਧਾਇ ਪਰ ਖਲ ਤਜੀ ਤੁਫੈਗਨਿ ਜਾਲੈਂ ॥੫੮ ॥ ਰਸਾਵਲ ਛੰਦ॥ ਹਜ਼ਾਰੋਂ ਮੰਘਾਰੇ। ਖਰੇ ਧੀਰ

[1]ਜਿਵੇਂ ਉਦੇ ਸਿੰਘ ਨਾਲ ਜੰਗ ਹੋਇਆ ਸੋ ਸੁਣੋ। [2](ਵੈਰੀ ਦਾ ਅੱਗਾ) ਰੋਕ ਰਖਿਆ। [3]ਟਿਟਾਣੇ। [4]ਧਾਨ ਬਹੁਤੇ ਲੋਕੇ ਜਿਵੇਂ ਭੱਠੀ ਵਿਚ ਕੋਈ ਭੁੰਨਦਾ ਹੈ। [5]ਦੇਵ ਇਸਤ੍ਰੀਆਂ, ਅਪੱਸਰਾਂ। [6]ਇਵੇਂ ਵੈਰੀਆਂ ਦਾ ਹਾਲ ਦੱਸਣ ਲਗੇ ਹਨ। [7]ਲੋਥਾਂ ਦਾ ਢੇਰ ਜਿੱਥੇ ਹੋਵੇ ਪੈਰ ਅਟਕਕੇ ਝਿਗ ਪੈਂਦਾ ਹੈ। [8]ਤੀਜਾ ਝਿੱਗ ਪੈਂਦਾ ਹੈ।

ਧਾਰੇ। ਨਹੀਂ ਸਿੰਘ ਹਾਲੇ। ਬਛੇ ਹੇਲ ਘਾਲੇ॥੫੬॥ਲਰੀ ਆਨ ਗੋਰੀ॥ਤਨੂ ਦੇਤਿ ਫੋਰੀ। ਮਿਲੈਂ ਹੱਥ ਵੱਢੈਂ। ਮਹਾਂ ਓਜ ਸੱਢੈ॥੬੦॥ਤੁਫੈਗਾਨਿ ਭਾਰੀ॥ ਕ੍ਰਿਪਾਨੈ ਨਿਕਾਰੀ। ਜੁਟੇ ਸਿੰਘ ਸੂਰੇ। ਬਡੇ ਕ੍ਰੋਧ ਪੂਰੇ ॥੬੧॥ ਦਗ਼ਾ ਦੁਸ਼ਟ ਕੀਨੇ। ਅਧਰਮੀ ਸੁ ਚੀਨੇ। ਲਰੈ ਮਾਰ ਕੈਤੇ। ਗਿਰੇ ਸਿੰਘ ਖੇਤੇ ॥੬੨॥ ਰਹੇ ਫੇਰ ਥੱਰੇ। ਪਰਨੋ ਖੇਤ ਘੇਰੇ॥ਉਦੇ ਸਿੰਘ ਕ੍ਰੋਧਾ॥ਰੁਪਨੋ ਪੈਰ ਜੋਧਾ॥੬੩॥ ਹਟਨੋ ਨਾਂਹਿ ਪਾਛੇ। ਤਜੈ ਬਾਨ ਆਛੇ। ਮਿਲੇ ਸ਼ੱਤ੍ਰੂ ਆਈ॥ਚਹੂੰ ਓਰ ਧਾਈ ॥੬੪॥ਘਿਰਨੋ ਬੀਚ ਘੇਰੇ। ਬਿਲੋਕੇ ਚੁਫੇਰੇ। ਭਊਂ ਧੀਰ ਧਾਰੇ। ਤਜੈ ਤੀਰ ਸਾਰੇ ॥੬੫॥ [1]ਭਯੋ ਛੂਛ ਭਾਥਾ। ਤਜਨੋ, ਚਾਮ ਹਾਥਾ। ਕਰਾਰੋਲ ਕਾਢੈ[2]। ਕਿਤੇ ਦੁਸ਼ਟ ਬਾਢੈ ॥ ੬੬॥ ਜਿਤੇ ਸਿੰਘ ਸੈਗੀ। ਕ੍ਰਿਪਾਨੈਂ ਸੁ ਨੰਗੀ। ਲਏ ਘੇਰ ਸਾਰੇ। ਜਥਾ ਖੇਤ ਬਾਰੇ[3]॥੬੭॥ਮਨੋ ਚੰਦ ਭਾਨਾ[4]। ਪ੍ਰਵਾਰੇ ਮਹਾਨਾ। ਚਲੇ ਬਾਨ ਗੋਰੀ। ਦਈ ਦੇਹਿ ਫੋਰੀ ॥ ੬੮ ॥ ਬਡੇ ਖੱਗ ਬਾਹੇ। ਮਹਾਂ ਸ਼ੱਤ੍ਰੂ ਗਾਹੇ। ਗਿਰੇ ਸਿੰਘ ਮਾਰੇ। ਸੁ ਸੁਰਗੀ ਸਿਧਾਰੇ ॥ ੬੯ ॥ ਉਦੇ ਸਿੰਘ ਏਕੂ। ਪ੍ਰਹਾਰੈ ਅਨੇਕੂ। ਜਿਤੈ ਕੂਦਿ ਜਾਵੈ। ਤਿਤੈ ਮਾਰਿ ਘਾਵੈ॥੭੦॥ਨਹੀਂ ਨੇਰ ਢੂਕੈ। 'ਹਤੋ' ਭਾਖਿ ਕੂਕੈ[5]॥ਨਹੀਂ ਨੇਰ ਹੋਵੈਂ। ਰੁਪਨੋ ਸਿੰਘ ਜੋਵੈਂ ॥੭੧॥ ਦੋਹਰਾ ॥ ਤੁਰਕ ਪਹਾਰੀ ਬਹੁ ਹਤੇ ਖੇਤ ਪਰਨੋ ਸਮੁਦਾਇ। ਗੁਰ ਪ੍ਰਤਾਪ ਤੇ ਏਕ ਹੀ ਲਰਤਿ ਲਾਖ[6] ਰਿਪੁ ਆਇ॥ ੭੨ ॥ ਚੌਪਈ ॥ ਬਹੁ ਜ੍ਵਾਲਾਥਮਨੀ ਤਬਿ ਤਮਾਗੀ ।ਉਦੇ ਸਿੰਘ ਕੇ ਕੋਤਿਕ ਲਾਗੀ॥ਘਾਇਲ ਭਯੋ ਸ਼ੂਨ ਨਿਚੁ ਰੈਤਾਭੀਗੀ ਸਰਬ ਚੀਰ ਦਿਖਰੈਤਾ॥੭੩॥ਨਹੀਂ ਮੂਰਛਾ ਪਾਇ ਸੁ ਤਾਂਹਿ[7]। ਬਹੁਰੋ ਖੜਗ ਹਨੈ ਰਨ ਮਾਂਹਿ।–ਸ਼੍ਰੀ ਗੁਰ ਇਹੀ–ਜਾਨਿ ਰਿਪੁ ਮਰੈ[8]।–ਹੈ ਕਰਿ ਹਤਿ, ਘਾਇਲ ਕੋ ਮਰੈ[9]–॥੭੪॥ਕਰਿ ਕਰਿ ਹੇਲ ਧਾਇ ਢਿਗ ਢੂਕੇ। 'ਮਾਰ ਮਾਰ' ਕਰਿ ਕੈ ਮੁਖ ਕੂਕੇ। ਤਊ ਨਿਕਟ ਨਹਿ ਪਹੁੰਚੇ ਰਿਪੁ ਗਨ। –ਮਾਰਹਿ ਜੋਧਾ–ਇਮ ਲਖਿ ਡਰ ਮਨ॥੭੫॥ ਡੇਢ ਪਹਿਰ ਲੌ ਰਿਪੁ ਦਲ

---

[1]ਭੇਥਾ ਖਾਲੀ ਹੋ ਗਿਆ, ਸੋ ਛਡਿਆ ਤੇ ਢਾਲ (ਅਰ) ਤਲਵਾਰ ਕੱਢ ਲਈ [ਚਾਮ=ਢਾਲ]। ਪਰ ਜਾਪਦਾ ਐਉਂ ਹੈ ਕਿ ਪਾਠ 'ਤਜਯੋ' ਚਾਪ ਹਾਥਾ' ਸੀ ਕਿ ਹੱਥੋਂ ਧਨੁਖ ਛੱਡ ਦਿਤਾ ਕਿਉਂਕਿ ਅੱਗੇ ਪਾਠ ਹੈ ਕਿ ਤਲਵਾਰ ਪਕੜ ਲਈ। [2]ਫਾੜ ਜਿਵੇਂ ਖੇਤ ਨੂੰ (ਘੋੜਦੀ ਹੈ)। [3]ਮਾਨੋ ਈਦ ਸੂਰਜ ਨੂੰ। [4]'ਮਾਰ ਲੈ' ਕਹਿਕੇ ਕੂਕਦੇ ਹਨ। [5]ਲੱਖਾਂ ਦੇ ਨਾਲ ਇਕ। [6]ਤਦ ਬੀ ਮੂਰਛਤ ਨਾ ਹੋਇਆ। [7]ਵੈਰੀ ਇਹ ਜਾਣਕੇ ਇਸ ਨਾਲ ਅੜੇ ਕਿ ਇਹੀ ਗੁਰੂ ਹੈ। [8](ਬਾਕੀ ਦੇ ਸਾਥੀ ਘਾਇਲ ਹੋਕੇ ਮਰ ਰਹੇ ਹਨ ਤੇ ਕਈ ਮਰ ਗਏ ਹਨ ਵੈਰੀ ਇਹ ਸਮਝ ਰਹੇ ਹਨ ।

ਭੋਕੇ। ਹਨੋ ਧਾਇ ਜਿਤ ਜਾਇ ਬਿਲੋਕੈਂ[1]। ਦੇਵ ਬਧੂ ਲੈ ਆਇ ਬਿਧਾਨੈ। ਮੈਂ ਬਰ ਹੌਂ, ਮੈਂ ਬਰੌਂ[2] ਬਖਾਨੈ ॥ ੭੬ ॥ 'ਐਸੋ ਮਹਾਂਬੀਰ ਮਮ ਲਾਯਕ। ਲਰਹਿ ਇਕਾਕੀ ਲਾਖਹੁ ਘਾਇਕ'। ਚਲੀ ਹਜ਼ਾਰਹੁ ਜਬੈ ਤੁਫੈਗੀ। ਛੋਰਿ ਦਏ ਸਗਰੇ ਹੀ ਅੰਗੀ ॥ ੭੭ ॥ ਮਸਤਕ ਬਿਖੈ ਲਗੀ ਜਬਿ ਗੋਰੀ। ਗਿਰਯੋ ਸਮੁਖ ਹੀ ਸ਼ੱਤ੍ਰੂਨਿ ਓਰੀ। ਰਿਸ ਤੇ ਕਟਹਿ ਅਧਰ ਸੈਗ ਦੰਤਾ। ਭਯੋ ਉਦੇ ਸਿੰਘ ਕੋ ਇਮੋਂ ਅੰਤਾ ॥ ੭੮ ॥ ਦੇਖਿ ਦੇਵਤਾ ਸਭਿ ਬਿਸਮਾਏ।ਗੁਰ ਪ੍ਰਤਾਪ ਜਾਨਹਿੰ ਸਮੁਦਾਏ। ਸਤਿਗੁਰ ਸਿਮਰਤਿ ਉਰ ਕਰਿ ਧਯਾਨ। ਉਦੇ ਸਿੰਘ ਛੋਰੇ ਤਬਿ ਪ੍ਰਾਨ ॥੭੯॥ ਇਤਿ ਸ੍ਰੀ ਗੁਰੁ ਪ੍ਰਤਾਪ ਸੂਰਜ ਗ੍ਰੰਥੇ ਪਸਟਮ ਰੁਤੇ 'ਉਦੇ ਸਿੰਘ ਬੱਧ' ਪ੍ਰਸੰਗ ਬਰਨਨੰ ਨਾਮ ਦ੍ਵੈ ਤ੍ਰਿੰਸਤੀ ਅੰਸੂ ॥ ੩੨ ॥

੩੩. [ਭਾਈ ਜੀਵਨ ਸਿੰਘ ਵੱਧ। ਜੈਗ]।

ਦੋਹਰਾ ॥ ਸਭਿ ਸਿੰਘਨ ਕੋ ਸੰਗਿ ਲੈ ਉਦੇ ਸਿੰਘ ਬਲ ਸੂਰ। ਗੁਰੂ ਨਿਕਟ ਪਦ[3] ਪਾਇ ਬਡ ਜਗ ਮਹਿੰ ਜਸ ਭਰਪੂਰ ॥ ੧ ॥ ਭੁਜੰਗਪ੍ਰਯਾਤ ਛੰਦ ॥ ਸਭੈ ਸਿੰਘ ਸੂਰੇ ਜਬੈ ਮਾਰ ਲੀਨੇ। ਪਹਾਰੀ ਮਲੇਛੈਂ ਬਿਲੋਕੈਂ ਸੁ ਚੀਨੇ[4]। ਮਹਾਂ ਮੋਦ ਧਾਰਯੋ[5]ਗੁਰੂ ਮਾਰਿ ਲੀਨੋ। ਫਤੈ ਆਜ ਹੋਈ,ਨਹੀਂ ਜਾਨਿ ਦੀਨੋ ॥੨॥ ਜਿਸੀ ਨੇ ਪਹਾਰੀ ਘਨੇਰੇ ਖਪਾਏ। ਚਿਰੇਕਾਲ ਬੀਤਾ ਮਹਾਂ ਜੈਗ ਪਾਏ। ਘਨੀ ਸ਼ਾਹ ਕੀ ਸੈਨ ਜੁਝੰਤਿ ਮਾਰੀ। ਕਿਤੇ ਮਾਸ ਬੀਤੇ ਦਿਯੋ ਖੇਦ ਭਾਰੀ ॥੩॥ਨਹੀਂ ਖੇਤ ਤੇ ਹਾਰ ਲੈਕੈ ਪਧਾਰੇ। ਬਡੇ ਕੇਸਰੀ ਚੰਦ ਤੇ ਆਦਿ ਮਾਰੇ। ਬਡੋ ਬੀਰ ਥੋ ਪੈਂਡਖਾਨੈ ਬਿਦਾਰਾ। ਮਹਾਂ ਓਜ ਤੇ ਤਾਂਹਿ ਕੋ[6] ਆਜ ਮਾਰਾ ॥ ੪ ॥ ਬਡੀ ਦ੍ਰੂਣ ਸੈਲਾਨ ਕੀ ਸੈਲ ਜੋਗਾ[7]। ਉਜਾਰੀ, ਪ੍ਰਹਾਰੇ ਜੁ ਥੇ ਬੀਰ ਲੋਗਾ। ਘਨੇ ਦੇਸ਼ ਦੇਸ਼ੈ ਜਸੈ ਜਾਂਹਿ ਗਾਵੈਂ। ਧਰੈਂ ਤ੍ਰਾਸ ਜੋਧੇ ਨਹੀਂ ਨੇਰ ਜਾਵੈਂ ॥੫॥ਲਰੈਤੇ ਚਹਯੋ ਜੋ ਸਦਾ ਜੀਤ ਲੇਤਾ।ਅਰੇ ਲਾਖ ਬੈਰੀ ਨਹੀਂ ਪੀਠ ਦੇਤਾ।ਸਭੈ ਹਿੰਦੁਵਾਨਾ ਗੁਰੂ ਜਾਨਿ ਮਾਨੈ।ਮਰਯੋ ਆਜਸੋਊ ਘਨੇ ਬੀਰ ਹਾਨੈ ॥੬॥ਭਯੋ ਜੈਗ ਕੋ ਅੰਤ ਹੋਤੋ ਹਮੇਸ਼ਾ[8]। ਰਹੈ ਜੀਵਤੋ ਭੇੜ ਪਾਵੈ ਵਿਸ਼ੇਸ਼ਾ[9]। ਕਹੈਂ ਆਪ ਮਹਿ ਯੌਂ ਮਲੇਛੈਂ ਪਹਾਰੀ। ਨਹੀਂ ਮੂਢ ਜਾਨੈਂ ਗੁਰੂ ਖੇਲਧਾਰੀ

---

[1]ਜਿਧਰੋਂ (ਗੁਰੂ ਜੀ ਵੱਲ) ਵੈਰੀ ਨੂੰ ਜਾਂਦਾ ਵੇਖਦਾ ਹੈ ਅੱਗੇ ਵੱਧਕੇ ਉਸਨੂੰ ਮਾਰਦਾ ਹੈ। [2]ਮੁਰਾਤਬਾ। [3]ਪਹਾੜੀਆਂ ਤੇ ਮਲੇਛਾਂ ਨੇ ਵੇਖਕੇ ਪਛਾਣਿਆਂ (ਕਿ ਗੁਰੂ ਹੈ ਇਹੋ)। [5]ਉਸ (ਗੁਰੂ) ਨੂੰ। [6]ਸ਼ੇਰ ਕਰਨ ਦੇ ਲਾਇਕ ਪਹਾੜੀ ਦੂਲ। [8]ਹਮੇਸ਼ਾਂ ਜੈਗ ਜੋ ਹੁੰਦਾ ਸੀ ਸੋ ਅੱਜ ਮੁਕਾ। [9]ਜੇ ਜੀਂਵਦਾ ਰਹਿੰਦਾ ਤਾਂ ਬੜਾ ਭੇੜ ਪਾਉਂਦਾ।

॥੭॥ਬਚੇ ਤੀਰ ਮਾਰੇ ਹਯੰਗਤ ਪਾਰੰ। ਨਰੰ ਥਾਪੁਰੇ ਤੇਕਹੋਕਨੋਂ ਨਮਾਰੇ ?
[1]ਜਥਾ ਨੀਰ ਰੋਕੇ ਗਿਰੰ, ਅੱਗੁ ਰੋਕਾ[2]। ਢਹੇ ਤੇ ਚਲੇ ਫੈਲ ਤੈਸੇ ਥਿਲੋਕਾ[3]॥੮॥ਦਲੰ ਅੱਗੁ ਦੌਰਨੋ ਮਿਲੇ ਤਾਂਹਿ ਆਈ[4]।ਗੁਰੂ ਨੰਦ ਸੰਗੇ ਜਹਾਂ ਥੀ ਲਰਾਈ।ਨਦੀ ਸੋ ਚਢੀ ਮੀਂਹ ਵੁੱਠਨੋ ਉਚਾਏ[5]। ਕਿਤੇ ਸਿੰਘ ਕੋ ਥੋਗ ਥੀਥੈ ਬਹਾਏ[6]॥੯॥ ਨਰਾਜ ਛੰਦ ॥ਅਜੀਤ ਸਿੰਘ ਸੂਰਮਾ ਪ੍ਰਵਾਹ ਪਾਰ ਹੋਇਓ । ਲਰੇ ਮਲੇਛ ਬਾਹਨੀ ਬਿਸਾਲ ਬ੍ਰਿੰਦ ਢੋਇਓ। ਛੁਟੰਤਿ ਹੈਂ ਤੁਫੰਗ ਚੈਂ[7], ਚਲਾਇ ਤੀਰ ਤੀਛਨਾ। ਲਗੰਤਿ ਫੇਰ ਦੇਤਿ ਹੈਂ ਸਰੀਰ ਕੋ, ਨਿਰੀਛਨਾ[8]॥ ੧੦ ॥ ਦੁ ਓਰੀਆਂ ਜੁ ਗੋਰੀਆਂ ਕਸੰਤਿ ਫੇਰ ਛੋਰੀਆਂ। ਸ਼ੁਕੰਤਿ[10]* ਸੀਸ ਊਪਰੇ ਲਗੰਤਿ ਦੇਹਿ ਫੋਰੀਆਂ।ਮਚਾਇ ਸ਼ੋਰ ਠੌਰ ਕੋ ਅਮੋਰ ਠੌਰ ਜੰਗਕੇ[11]। ਮਿਲੇ ਪ੍ਰਬੀਰ ਮਾਰਤੇ ਹਕਾਰਿ ਸ਼ੱਤ੍ਰੁ ਸੰਗ ਕੇ[12] ॥੧੧॥ ਦੋਹਰਾ ॥ ਨਦੀ ਤੀਰ ਲਗਿ ਆਇਗੋਸਿਖਰੇਘਰੇਟਾਜੋਇੰ। ਪਿਖਿ ਕੈ ਦਲ ਬਲ ਰਿਪੁਨਿਕੋ ਭਯੋ ਨੇਰ ਕਿਧ ਢੋਇ॥੧੨॥ਅਪਰਸਿੰਘ ਕੋਤਿਕ ਥਿਰੇ ਹੋਨਿ ਲਗਨੋ ਸੰਗ੍ਰਾਮਾਨਿਕਟ ਢੁਕੇ, ਰੋਕੇ, ਹਤੇ, ਪਹੁੰਚਤਿ ਭਟ ਜਮ ਧਾਮ ॥੧੩॥ ਸ੍ਵੈਯਾ ॥ ਜੀਵਨ ਸਿੰਘ ਥਿਰਨੋ ਤਿਹਠਾਂ ਗਨ ਸਿੰਘਨਿ ਹਾਥ ਤੁਫੰਗ ਸੰਭਾਰੇ । ਪਾਇ ਬਰੂਦ ਕਸੈਂ ਗੁਲਕਾ ਦੁਇ ਠੋਕਨ ਤੇ ਛਣਕੈਂ ਗਜ ਫ਼ਾਰੇ। ਹਾਥਨਿ ਪੈ ਧਰਿ ਤਾਕ ਰਵਾਂ ਕਰਿ ਭ੍ਰਾਂਭਤਿ ਪਾਵਕ ਤੁਰਨ ਧਾਰੇ ।ਮਾਰਤਿ ਹੈਂ ਢਿਗ ਆਵਤਿ ਨਾ, ਡਰ ਦੇਤਿ ਮਹਾਂ,ਰਹਿ ਦੂਰ ਬਿਡਾਰੇ ॥੧੪॥ ਹੋਲ ਕੋ ਘਾਲਿ ਬਿਸਾਲ ਪਰੇ ਖਲ ਮਾਰਤਿ ਬੋਲਨ ਕੇ ਲਲਕਾਰੇ। ਖਾਇਕੈ ਮਾਰ ਹਟੈਂ ਪਿਛੁਵਾਇਕੈ,ਕੋ ਮਰਿ ਜਾਤਿ ਤ੍ਰਸੰਤਿ ਨਿਹਾਰੇ[13]।ਜੀਵਣਸਿੰਘ ਰੁਪਜੋ ਪਗਠਾਢ ਹੈ ਛੋਰਿਤੁਫੰਗਨਿ

[1]ਘੋੜਿਆਂ ਦੈ ਸ਼ੀਰ ਪਾੜੇ । (ਅ) ਪਾਰ ਹੋ ਗਏ। [2]ਇਥੋਂ ਭਾਃ ਜੀਵਣ ਸਿੰਘ ਦਾ ਅੱਗੇ ਵਧਕੇ ਲੜਨਾ ਤੇ ਗੁਰ ਸੁਤ ਨੂੰ ਮੋੜਨ ਦਾ ਹਾਲ ਦੱਸਿਆ ਹੈ । [3]ਜਿਵੇਂ ਪਾਣੀ(ਦੇ ਪ੍ਰਵਾਹ ਅਗੇ)ਪਹਾੜ ਆ ਜਾਵੇ ਤਿਵੇਂ ਅੱਗਾ ਰੋਕਿਆ (ਆਉਂਦੇ ਵੈਰੀ ਦਾ)। [4](ਫਿਰ ਜਿਵੇਂ ਓਹ ਪਹਾੜ) ਢੈ ਪਵੇ (ਤਾਂ ਰੁਕਿਆ ਪਾਣੀ) ਫੈਲਕੇ ਚਲਦਾ ਹੈ ਤੇਸੇ ਦੇਖਿਆ (ਜੀਵਣ ਸਿੰਘ ਨੇ)। [5]ਦਲ ਦੇ ਸਾਹਮਣੇ ਦੌੜਿਆ ਤੇ ਉਥੇ ਆ ਮਿਲਿਆ ਜਿੱਥੇ ..... । [6]ਕਿਸੇ ਉਦੋ ਥਾਂ ਮੀਂਹ ਵੱਸਣ ਕਰਕੇ ਉਹ ਨਦੀ ਚੜ੍ਹ ਆਈ ਸੀ । [7]ਆਪਣੇ ਵੇਗ ਵਿਚ ਬਹਾ ਲੈ ਗਈ ਨਦੀ)। [8]ਬਹੁਤੀਆਂ । [9]ਅੱਖਾਂ । (ਅ) ਦੇਖਿਆ ਜਾਂਦਾ ਹੈ । [10]ਸੁਕਦੀਆਂ ਹਨ । [11]ਫੰਗ ਦੀ ਜੋ ਅੱਗ ਥਾਂ ਸੀ ਉਸ ਥਾਂ ਤੇ ਹੋਰ ਜਾ ਮਚਾਇਆ । [12]ਫੰਗ ਦੇ ਵੈਰੀਆਂ (ਫ਼ਾਰਸ ਤੁਰਕਾਂ) ਨੂੰ ਵੰਗਾਰਕੇ ਮਾਰਨ ਵਾਲੇ ਸੂਰਮੇ ਜਾ ਮਿਲੇ। [ਸੰਸਃ, ਪ੍ਰਚੀਰ=ਫੰਗਾ ਸੂਰਮਾ]। [13]ਵੇਖਕੇ ਹੀ ਡਰ ਨਾਲ ਮਰ ਜਾਂਦੇ ਹਨ । (ਅ) ਕੋਈ ਮਰਦੇ ਕੋਈ ਡਰਦੇ ਵੇਖੀਦੇ ਹਨ ।

*ਪਾਃ—ਸ਼ੁਕਾਤ।

ਸੰਗ ਪੁਹਾਰੇ। ਹੇਲ ਕੋ ਝਾਲਤਿ, ਚਾਲਤਿ ਮੰਦਹਿ, ਘਾਲਤਿ ਸ਼ਤ੍ਰੂਨਿ ਕੋ ਦੁਖ ਭਾਰੇ ॥ ੧੫ ॥ ਕੋਤਿਕ ਸਿੰਘ ਗਏ ਮਗਿਕੈ ਗੁਲਕਾਂ ਲਗਿ ਫੂਟੈ ਪਰੇ ਨਿਜ ਅੰਗਾ। ਰੋਕਨ ਕੋ ਹਿਤ ਠੋਕਤਿ ਹੈਂ ਗਜ ਬ੍ਰਿੰਦ ਬਿਲੋਕਤਿ ਛੋਰਿ ਤੁਫੈਗਾ।ਘਾਇਲ ਘੂਮਤਿ ਝੂਮ ਗਿਰੈਂ ਜਿਮ ਥਾਪੁ ਉਖਾਰਿ ਕਰੈ ਤਰੁ ਭੈਗਾ। ਪੁੰਜ ਮਿਲੈਂ ਹਿਤ ਭੈਜਨ ਕੋ ਹੁਇ ਗੰਜਨ ਸ਼ੋਣਤਰੈਗ ਸੁਰੈਗਾ[1]॥੧੬॥ਆਨ ਪਰੇ[2]ਕਰਿ ਜੋਰ ਮਹਾਂ ਚਹੁੰ ਓਰਨ ਤੇ ਰਣਘੋਰਮਚਾਯੋ।ਤੀਰਤਿਸੀਸਲਿਤਾ ਥਿਰ ਹੋਇ ਬਡੇ ਚਲਤਾ ਜਲ ਬੇਗ ਬਹਾਯੋ। ਛੋਡ ਦਈ ਇਕ ਸੈਂਗ ਤੁਫੈਗਨ ਸਿੰਘ ਜਿਤੋਂਕ ਸਮੂਹਨਿ ਘਾਯੋ। ਜੀਵਨ ਸਿੰਘ ਸਮੇਤ ਗਿਰੇ ਸਭਿ ਪ੍ਰਾਨ ਦਏ ਗੁਰ ਕੋ ਪੁਰਿ ਪਾਯੋ ॥੧੭॥ ਪਾਰ ਪਰੇ ਕਿਤਨੇ ਜਲ ਤੇ ਚਲਤੇ ਬਲਤੇ,ਟਲਤੇ ਨ ਲਰਾਈ[3]।ਸ਼੍ਰੀਗੁਰ ਕੋ ਸੁਤ ਬੀਰ ਬਡੋ ਰਿਪੁ ਰੋਕਿ ਬਿਲੋਕਤਿ ਮਾਰਗ ਜ਼ਾਈ[4]। ਵਾਹਿਗੁਰੂ ਮੁਖ ਬੋਲਿ ਫਤੇ ਜੁਤਿ ਜਾਇ ਮਿਲਯੋ ਪਿਤ ਕੋ ਹਰਿਖਾਈ। ਕੋਤਿਕ ਸਿੰਘਨਿ ਜੰਗ ਕਰੇ ਨਿਜ ਸੈਗ ਹੁਤੇ ਸੁ ਹਤੇ ਸਮੁਦਾਈ ॥੧੮॥ਕੋਤਿਕ ਘਾਇਲ ਸ਼ੋਣਤ ਚਾਲਤਿ ਪੁੰਜ ਸੰਭਾਲਤਿ ਲਸ਼ਾਇ ਲਵਾਏ[5]। ਸਿੰਘ ਉਦੈ ਰਿਪੁ ਰੋਕਿ ਲਿਯੋ ਭਟ ਲਾਖਹੁੰ ਆਯੁਧ ਆਨਿ ਚਲਾਏ[6]। ਸ਼੍ਰੀ ਗੁਰਦੇਵ ਪਿਤਾ ਢਿਗ ਭਾਖਤਿ 'ਬੈਭ ਮਨਿੰਦ ਥਿਰਯੋ ਤਿਸ ਜਾਏ[7]। ਤੀਰ ਪਿਖੇ ਰਿਪੁ,ਤੀਰ ਦਿਯੋ ਬਹੁ,ਬੀਰ ਗਏ ਖਪਿ ਕੈ ਸਮੁਦਾਏ॥੧੯।ਚਾਰ ਘਰੀ ਇਕ ਜਾਮ ਲਰਯੋਬਲ ਬਾਹੁਨਿ ਤੇ ਬਹੁ ਬੀਰਨਕੋ। ਬੀਧਤਿ ਗੋਰਤਿ,ਟੋਰਤਿ ਹੈਂ ਅਰਿ, ਜਾਚਤਿ ਕੋਤਿਕ ਨੀਰਨਕੋ[8]। ਹੋਰਤਿ ਹੈਂ ਮੁਖ ਟੋਰਤਿ ਹੈਂ ਮਿਲਿ ਘੋਰਤਿ ਹੈਂ ਚਹਿੰ ਪੀਰਨਕੋ[9]। ਢੋਰਿ ਸਨੀਰਨਿ ਬੀਰਨ ਕੋ, ਹੁਇ ਛੂਛ ਭੁਨੀਰਹਿ ਤੀਰਨਕੋ[10]॥੨੦॥ਮਯਾਨਤੇ ਖੈਂਚ ਕ੍ਰਿਪਾਨ ਲਈ, ਬਲਵਾਨ ਮਹਾਂਨ ਦਿਏ ਬਿਚਲਾਈ। ਛੋਭ ਤੇ ਛਾਲ ਮਹਾਂ ਉਛਲੈ ਕਟਿ ਅੰਗ ਨਿਸੈਗਹਿ ਡੈਗ ਸਦਾਈ[11]।ਹੈਇਕ ਸੈਗ ਮਲੇਛ ਤੁਫੈਗ ਦਈ

[1]ਬਹੁੜੇ (ਤੁਰਕ) (ਸਿੱਖਾਂ ਨੂੰ) ਮਾਰਨ ਲਈ ਮਿਲਕੇ ਆ ਪੈਂਦੇ ਹਨ (ਪਰ ਆਪ) ਮਾਰੇ ਜਾ ਦੇ ਹਨ ਲਹੂ ਨਾਲ ਲਾਲ ਰੰਗੇ ਜਾਕੇ। [2]ਭਾਵ ਤੁਰਕ ਆ ਪਏ। [3]ਕਿਤਨੇ ਚਲਦੇ ਜਲ ਤੋਂ ਬਲ ਨਾਲ ਪਾਰ ਹੋਕੇ ਲੜਾਈ ਤੋਂ ਟਲਦੇ ਨਹੀਂ [4]ਸ਼ੱਤ੍ਰਆਂ ਨੂੰ ਦੇਕ ਪੈ ਗਈ ਦੇਖਕੇ ਰਣ ਜੀ ਦਾ ਵੱਡਾ ਸ਼ੀਰ ਪੱਤ੍ਰ ਰਸਤੇ ਜਾ ਰਿਹਾ ਹੈ। [5]ਨਾਲ ਲੈ ਆਂਦੇ ਹਨ। [6]ਹੁਸ ਥਾਂ ਬਸ ਵਾਂਙੂ (ਉਦੈ ਸਿੰਘ) ਥਿਰ ਹੋਗਿਆ ਸੀ। [7]ਕਈ ਪਾਣੀ ਮੰਗਦੇ ਹਨ [8]ਦੇਖਦੇ ਹਨ, ਦੇਲਾ ਪਾਉਂਦੇ ਹਨ, ਮਿਲ-ਕੇਪੇਰਾ ਪਾਉਂਦੇ ਹਨ ਤੇ ਵਿਚ ਨਪੀੜਨਾ ਚਾਹੁੰਦੇ ਹਨ। [9](ਵੈਰੀ) ਬੰਦਾਂ ਦੇ ਸਰੀਰ ਫੋੜਦਿਆਂ ਛੁੱਥਾ ਤੀਰਾਂ ਤੋਂ ਖਾਲੀ ਹੋਗਿਆ। [10]ਤਦੋਂ ਨਿਡੰਗ ਹੋਕੇ ਅੰਗ ਕੱਟਕੇ ਵੈਰੀ ਨੂੰ ਨਾਸ਼ ਕੀਤਾ।

ਗਨ ਛੋਰ,ਕਰੀ ਸਮੁਹਾਈ[1]।ਭਾਲ ਮੈਂ ਲਾਗਿ ਬਿਸਾਲ ਗਈ ਫੁਟਿਕੈ ਦਸ੍ ਦ੍ਵਾਰ ਤਹਾਂ ਮ੍ਰਿਤੁ ਪਾਈ ॥ ੨੧ ॥ ਆਇ ਗਏ ਸਲਿਤਾ ਤਟ ਪੈ ਜਥਿ ਤੁ ਹਮ ਪੈ ਬਡ ਜੋਰ ਕੋ ਘਾਲਾ।ਮਾਰਿ ਕੈ ਤੀਰਨਿ ਬੇਧਿ ਸਰੀਰਨਿ ਬੀਰਨ ਕੋ ਬਡ ਹੋਲ ਕੋ ਝਾਲਾ।ਜੀਵਣ ਸਿੰਘ ਮਰਜੋ ਤਿਹ ਠਾਂ ਗੁਲਕਾ ਲਗਿ ਕੈ ਪਦ ਪਾਇ ਬਿਸਾਲਾ[2]।ਤਾਂ ਛਿਨ ਮੈਂ ਚਢਿ ਨਾਰੋ ਗਯੋ ਜਲ ਹੋਇ ਗੰਭੀਰ ਸਬੇਗ ਤੇ ਚਾਲਾ ॥ ੨੨ ॥ ਕੇਤਿਕ ਸਿੰਘ ਗਏ ਬਹਿ ਬੀਚਹਿ ਨੀਠ ਹੀ ਨੀਠ ਤੇ ਆਇ ਉਰਾਰਾ।ਸ਼੍ਰੀ ਪ੍ਰਭੁ ਜੀ ! ਅਬਿ ਆਪ ਸੁਨੋਃ ਦਲ ਆਇ ਘਨੋ ਜਿਹ ਵਾਰ ਨ ਪਾਰਾ। ਦੇਰ ਕਰਹੁ ਨਹਿ ਆਪ ਉਲੰਘਹੁ ਤੁਰਨਤਾ ਕਰਿਕੈ ਬਲ ਭਾਰਾ[3]।ਯੌ ਸੁਨਿਕੈ ਸਲਿਤਾ ਜਲ ਕੋ ਤਬਿ ਕੋਪ ਤੇ ਸ਼੍ਰੀ ਗੁਰ ਸ੍ਰਾਪ ਉਚਾਰਾ ॥੨੩॥'ਸਰਸਾ ਨਾਰਾ ਬਡੋ ਗੁਰ ਮਾਰਾ,ਲਹਜੋ ਇਹ ਔਸਰ ਨੀਰ ਬਢਾਯੋ'। ਹੈ ਅਬਿ ਲੌ ਇਹ ਬਾਤ ਪ੍ਰਸਿੱਧ ਗੁਰੂ ਮੁਖ ਤੇ ਜਿਮ ਸ੍ਰਾਪ ਅਲਾਯੋ। ਆਲਮ ਸਿੰਘ ਤਬੈ ਕਰ ਜੋਰਤਿ ਦੀਨ ਬਨਜੋ ਹਿਤ ਬਾਕ ਸੁਨਾਯੋ। 'ਸਿੰਘ ਅਜੀਤ ਮਿਲੇ ਅਬਿ ਆਇਕੈ, ਪਾਛੇ ਰਹਜੋ ਸੁ ਮਰਜੋ ਰਣ ਪਾਯੋ[4]' ॥ ੨੪ ॥ ਆਪ ਤੁਰੰਗ ਧਵਾਇ ਚਲੋ,ਥਿਰ ਸਿੰਘ ਰਹੈਂ ਰਿਪੁ ਰੋਕਨ ਕੋ।ਪੰਥ ਕੋ ਮੂਲ ਅਹੋ ਨਿਕਸੋ ਪੁਨ ਸਿੰਘ ਬਨਾਇ ਅਨੇਕਨ ਕੋ।ਜੇ ਹਮਸੇ ਮਰਜਾਹਿਂ ਘਨੇ, ਬਹੁ ਫੇਰ ਬਨੈਂ, ਤਜਿ ਸ਼ੋਕਨ ਕੋ।ਸ਼੍ਰੀ ਪ੍ਰਭੁ ! ਜੀਵਹੁ ਅੰਮ੍ਰਿਤ ਪੀਵਹੁ, ਨਾ ਬਿਗਰੈ ਸਿਖ ਲੋਕਨਕੋ'[5]॥੨੫॥ਫੇਰ ਦਯਾਸਿੰਘ ਸਾਹਿਬ ਸਿੰਘ ਮਿਲੇ ਕਰ ਜੋਰ ਉਚਾਰਤਿ ਹੈਂ।'ਸ਼੍ਰੀਪ੍ਰਭੁ!ਜੰਗ ਤਜੋ,ਪ੍ਰਸਥਾਨਹੁ,ਮਾਨਹੁ, ਸਿੰਘਬਿਚਾਰਤ ਹੈਂ।ਰਾਵਰ ਤੇ ਹੁਇਂ ਲਾਖਹੁ ਫੇਰ,ਅਹੈ ਸਭਿ ਮੂਲ ਸੁਧਾਰਤਿਹੈ[6]।ਆਪ ਕਹੋ ਜਹਿ ਪੁੰਜਥਿਰੈਂਹਮ,ਰੋਕਹਿਂਸ਼ੱਤ੍ਰੂ ਸੰਘਾਰਤਿ ਹੈ[7]'॥੨੬॥ਬਾਰਹੀ ਬਾਰ ਬਿਨੈ ਬਹੁ ਬੋਲਤਿ ਬੀਰਨਬਾਤ ਕੋ ਮੋਨਿ ਗੁਸਾਈਂ।ਸ਼੍ਰੀਗੁਜਰੀ ਬਿਚ ਸਮੈ-ਦਨ ਕੋ, ਜੁਗ ਨੰਦਨ ਨੰਦ ਕੋ[8] ਸੰਗਚਢਾਈ।ਤਾਂਹਿ ਸੁਭਾਖ ਕਰੀ ਸਮੁਝਾ-ਵਨ'ਲੈਅਗਵਾਨ[9] ਚਲੋਸਹਸਾਈ।ਏਕ ਦੁ ਰਾਤ ਕਹੂੰ ਬਸਿਕੈ ਤਟਸੌਦ੍ਰਵ[10] ਕੇ ਗਮਨੋ ਪਿਖਿ ਥਾਈਂ' ॥ ੨੭ ॥ ਸੋਰਠਾ॥ ਦਿੱਲੀ ਕੋ ਬਸਨੀਕ ਏਕ ਸਿੱਖ

[1]ਸਾਹਮਣੇ ਪਾਸੇ ਕਰਕੇ। [2]ਵੱਡੀ ਪਦਵੀ ਪਾ ਲਈ। [3]ਜੇ ਪਿੱਛੇ ਰਹੇ ਸੋ (ਸਿੰਘ) ਸੋ ਜੁੱਧ ਕਰਕੇ ਮਰ ਗਏ।[4]ਸਿੰਘਾਂ ਦਾ ਲੋਕ ਪ੍ਰਲੋਕ ਨਾ ਵਿਗੜੇ।(ਅ)ਸਿੱਖ ਲੋਕਾਂ ਦਾ ਕੁਛ ਨਾ ਵਿਗਲੇਗਾ। [5](ਆਪ ਸਭ ਦਾ) ਮੂਲ ਹੈ (ਤੇ ਸਭ ਨੂੰ)ਸੁਧਾਰਨ ਵਾਲੇ ਹੋ।ਵੈਰੀਆਂ ਨੂੰ ਮਾਰਾਂਗੇ ਤੇ ਵੈਰਾਂਗੇ। [6]ਭਾਵ ਦੋ ਪੋਤਰਿਆਂ ਨਾਲ। [7]ਅਗੇ ਲੋਕੇ (ਪੋਤਰਿਆਂ ਨੂੰ)। [8]ਸਤਲੁਜ।

ਲਸ਼ਕਰ ਬਿਖੇ।ਔਚਕ ਆਇ ਨਜੀਕ ਕਰੀ ਚਰਨ ਗੁਰ ਬੰਦਨਾ ॥ ੨੮ ॥ 'ਕਹੋ ਆਪ ਕੁਛ ਕਾਜ, ਜੋ ਮੋ ਤੇ ਕੁਛ ਬਨਿ ਸਕੈ।ਰਾਜਨ ਕੇ ਮਹਾਰਾਜ! ਸਕਲ ਕਲਾ ਸਮਰੱਥ ਤੁਮ' ॥ ੨੯ ॥ ਸ਼ੀ ਮੁਖ ਤੇ ਕਹਿ ਤਾਂਹਿ 'ਨੀਕੇ ਅਵਸਰ ਮਹਿੰ ਮਿਲਯੋ। ਜਾਤ ਬਿਹੀਰੈ ਮਾਂਹਿ ਜੁਗ ਛੋਰੇ ਤਿਨ ਮੈਂ ਮਿਲੋ ॥੩੦॥ਪੁਨ ਰੋਪਰ ਕੇ ਬੀਚ ਕਿਸਕੋ ਸਦਨ ਉਤਾਰ ਦਿਹੁ।ਲਖੈ ਊਚ ਨਹਿੰ ਨੀਚ',ਨਹਿੰ ਸ਼ੰਕਾ ਚਿਤ ਧਾਰੀ।ਅਹਿ'॥੩੧॥ਸਿਖ ਬੋਲਯੋ ਕਰ ਬੰਦਿ 'ਮਮ ਸਨਬੰਧੀ ਘਰ ਬਸਹਿੰ।ਕਰਹੁ ਸਹਾਇ ਬਿਲੰਦ ਤਹਾਂ ਉਤਾਰੌਂ ਜਾਇ ਕਰਿ ॥੩੨॥ਪੂਰਨ ਗੁਰੂ ਮਹਾਨ ਮੈਂ ਸਿਖ ਹੋਇ ਨ ਡਰਤਿ ਹੌਂ।ਰੱਛਹੁ ਆਪ ਸੁਜਾਨ ਕਰੌਂ ਅਜਤਨ ਅਰਾਧਨਾ"॥੩੩॥ਸ੍ਰੈਯਾ॥ਯੌਂ ਕਹਿ ਆਇਸੁ ਪਾਇ ਤਬੈ ਸਿਖ ਜਾਇ ਬਹੀਰ ਕੀ ਭੀਰ ਮਹਿੰ ਛੋਰੇ।ਤੁਰਨਤਾ ਕਰਿ ਬੰਦਨ ਕੋ ਤਹਿੰ ਧਾਇ ਗਯੋ ਫਿਰਿ ਕੈ ਤਹਿੰਟੋਰੇ।'ਮਾਤ ਥਿਰੋ ਨਹਿੰ,ਜਾਹੁ ਅਬੈ,ਨਿਸ ਬੀਤ ਚਲੀ ਹੁਇ ਚਾਹਤਿ ਭੋਰੇ।ਸ਼ੱਤ੍ਰੂਨਿ ਪਾਪ ਦਗਾ ਸਭਿ ਕੀਨ,ਮਿਲੈਂਗਨ ਆਇ ਸਮੈਂ ਬਿਤਥੋਰੇ"॥੩੪॥ਸ਼੍ਰੀ ਪ੍ਰਭੂ ਆਇਸੁ ਮੋਹਿ ਦਈ ਪੁਰਿ ਮੈਂ ਸਨਬੰਧ, ਕਰੌ ਤਹਿੰ ਡੇਰਾ। ਸੈਨ ਤੇ ਲੇਹੁ ਬਚਾਇ ਤਹਾਂ ਪੁਨ ਆਪ ਚਲੋ ਜਿਹ ਠਾਂ ਘਰ ਮੇਰਾਰਾਵਰ ਕੀ ਬਹੁ ਸੰਗਤਿ ਹੈ ਕਰਿ ਪੰਗਤ ਸੋਵਹਿੰ ਸਾਂਝ ਸਵੇਰਾ। ਫੇਰ ਮਿਲੋ ਜਿਸ ਥਾਨ ਟਿਕੈਂ ਗੁਰ,ਦੇਇ ਰਹਯੋਅਬਿ ਜੰਗ ਬਸੇਰਾ'॥੩੫॥ਯੌਂ ਕਹਿਕੈ ਨਿਜ ਸੰਗ ਲਏ ਤਮ ਬ੍ਰਿੰਦ ਹੁਤੋ ਘਰ ਮਹਿੰ ਉਤਰਾਏ। ਏਕ ਹੀ ਰਾਤਿ ਬਸੇ ਗੁਰ*ਰੋਪਰ ਭੋਰ ਹੂੰ ਗਾਡੀ ਮੈਂ ਲੀਨ ਚਢਾਏ। ਦਿੱਲੀ ਕੇ ਪੰਥ ਪਰੇ ਤਬਿ ਹੂੰ ਚਲਿ ਕੈ ਦਿਨ ਕੋਤਿਕ ਮਹਿੰ ਤਹਿੰ ਆਏ। ਕਾਹੂੰ ਨੈ ਭੇਦ ਲਖਯੋ ਨ ਪਿਖਯੋ ਰਿਪੁ ਆਂਖਨਿ ਮਹਿੰ ਰਜ ਪੁੰਜ ਕੋ ਪਾਏ ॥੩੬॥ ਸ਼੍ਰੀ ਗੁਜਰੀ ਜੁਗ ਪੌਤ੍ਰਨਿ ਕੋ ਜੁਤਿ ਸਮੈਦਨ ਕੋ ਕਰਿ ਬੇਗ ਚਲਾਈ।ਦ੍ਵੈ ਮਹਿਲਾ ਜਿਮ ਜਾਤਿ ਭਈ ਸੁ ਕਥਾ ਕਹਿ ਸ਼ ਸ਼ੋਭਨਿ ਬ੍ਰਿੰਦ ਸੁਨਾਈ। ਔਰ ਬਹੀਰ ਗਯੋ ਤਟ ਰੋਪਰ ਆਨਿਮਲੈਛ ਮਿਲੇਸਮੁਦਾਈ।ਆਪਨੇ ਆਪਨੇਰਾਹ ਪਰੇ ਕੁਛ ਲੂਟ ਲਿਏ ਬਡ ਬਾਹਨੀ ਆਈ ॥ ੩੭ ॥ ਫੇਰ ਕਰੀ ਬਿਨਤੀ ਬਹੁ ਸਿੰਘਨਿ 'ਸ਼੍ਰੀ ਪ੍ਰਭੂ ਜੀ!ਤੁਮ ਆਪ ਸਿਧਾਵੋ'। ਹਾਥ ਕੋ ਜੋਰਿ ਨਿਹੋਰਤਿ ਹੈਂ

---

[1]ਕੁਛ ਨੀਚ ਤੈਨੂੰ ਨਹੀਂ ਜਾਣ ਸਕੇਗਾ। [2]ਭਾਵ ਮੈਂ (ਇਹੀ) ਅਰਾਧਨਾ ਕਰਦਾ ਹਾਂ (ਕਿ ਇਹ ਕਾਜ) ਬਿਨ ਯਤਨ (ਸਿਰੇ ਚੜ੍ਹ ਦਿਓ)। [3]ਵੈਰੀ ਸਮਾਂ ਬੀਤਿਆਂ ਆ ਪਹੁੰਚਣਗੇ।

*ਸ਼ੁੱਧ ਪਾਠ–'ਪੁਰ ਰੋਪਰ' ਚਾਹੀਏ, ਲਿਖਾਰੀ ਦੀ ਕਲਮ ਉਕਾਈ ਹੈ।

ਥਿਰ ਦਾਸ ਰਹੈਂ ਜਿਮ ਬਾਕ ਅਲਾਵੈ। ਲਾਖਹੁ ਸ਼ੱਤ੍ਰੂ ਚਹੈਂ ਤੁਮ ਕੋ,ਨਹੀਂ ਬੀਚ ਢਸੋ, ਨਹਿ ਜੰਗ ਮਚਾਵੈ।ਪੰਥ ਕਹੈ ਸਭਿ ਮਾਨੋਹੁ ਕਸੋਂ ਨਹਿ, ਤੇਜ ਤੁਰੰਗ ਕਰੇ ਚਲਿ ਜਾਵੋ' ॥ ੩੮ ॥ ਸ਼੍ਰੀ ਗੁਰ ਸ਼ੁਧ ਬਿਚਾਰਤਿ ਭੇ ਇਮ ਨੇਤਿ ਅਕਾਲ ਪ੍ਰਮੇਸ਼ੁਰ ਕੇਰੀ। ਤੋਰਿ ਤੁਰੰਗਮ ਤੂਰਨਤਾ ਜੁਤਿ ਰੋਪਰ ਕੋ ਉਲੰਘੇ ਤਿਸ ਬੇਰੀ। ਸਿੰਘ ਖਰੇ ਤਹਿ ਕੋਤਿਕ ਭੇ ਸਭਿ ਛੋਰਤਿ ਹੈਂ ਗੁਲਕਾਂ ਬਹੁਤੇਰੀ। ਰੋਕਤਿ ਰੋਕ[1], ਬਿਲੋਕਤਿ ਹੈਂ ਨਿਸ ਬੀਤ ਚਲੀ ਲਗ ਹੋਨਿ ਸਵੇਰੀ ॥੩੯॥ ਸੂਰਮੇ ਸਿੰਘ ਗੁਰੂ ਸੰਗ ਸਾਧੁਧ ਪੰਚ ਰੁ ਤੀਸ *ਗਏ ਤਿਸ ਕਾਲਾ। ਔਰ ਭਿਰੇ ਭਟ ਸਾਥ ਮਲੇਛਨ ਛੋਰਿ ਤੁਫੰਗਨ ਕੋ ਰਣ ਘਾਲਾ। ਮਾਰ ਹਜ਼ਾਰਹੁ ਨਾਸ਼ ਕਰੇ ਬਹੁ ਲੋਟਤਿ ਹੈਂ ਲਗਿ ਘਾਵ ਕਰਾਲਾ। ਬਾਜ ਮਰੇ ਜੁਤਿ ਜ਼ੀਨ ਪਰੇ, ਕਿਤ ਛੁਛ ਫਿਰੇ ਅਸਵਾਰਨ ਡਾਲਾ' ॥ ੪੦ ॥ ਘੋਰ ਘਮੰਡ ਪ੍ਰਚੰਡ ਪਰਸੈ ਤਨ ਖੰਡਹਿ ਖੰਡ ਪਰੇ ਧਰਨੀ।ਸਿੰਘ ਕੇ ਹਾਥ ਛੁਟੀ ਗੁਲਕਾ ਨਿਫਲੀ ਨਹਿ ਜਾਤ ਗੁਰੂ ਬਰਨੀ[2]। ਮਾਰ ਬਿਨਾਸ਼ਤਿ ਬੀਰ ਕਿ ਬਾਜ ਕੋ ਲਾਗਤਿ ਹੀ ਸੁ ਕਰੈ ਕਰਨੀ[3]। ਮੁੰਡ ਫੁਟੈ ਕਿਸ ਤੁੰਡ ਫੁਟੈ ਕਿਸ ਅੰਗ ਕਟੈ ਅਰਿ ਸੋਂ ਅਰਨੀ[4] ॥੪੧॥ ਕੌ ਲਗਿ ਔਰ ਬਖਾਨ ਕਰੌਂ ਹਨਿਕੈ ਬਹੁ ਬੀਰ ਮਲੇਛ ਪਹਾਰੀ। ਸਿੰਘ ਸ਼ਹੀਦ ਭਏ ਸਗਰੇ ਭਟ ਪੰਚ* ਬਚੇ ਤਨ ਹੋਇ ਸੁਮਾਰੀ[5]।ਸੂਰਜ ਗੌਨ ਪ੍ਰਕਾਸ਼ ਭਯੋ ਤਮ ਭਾਜਿ ਗਯੋ,ਜਗ ਭੀ ਉਜਿਆਰੀ। ਬੋਲਤਿ ਚੁਵਤਿਸੋਂ[6] ਗਮਨੇ ਮਗ ਖੋਜਿ ਭਲੇ ਪ੍ਰਭੁ ਕੀ ਅਸਵਾਰੀ॥੪੨॥ ਦੋਹਰਾ ॥ ਕਈ ਹਜ਼ਾਰਨਿ ਸ਼ੱਤ੍ਰੂ ਕੋ ਮਗ ਲਰਿ ਕੀਨ ਬਿਨਾਸ਼। ਆਨੰਦਪੁਰਿ ਰੋਪਰ ਲਗੌਂ ਮਰੇ ਪਰੇ ਭਟ ਰਾਸ ॥ ੪੩ ॥ ਉਡੈ ਬਿਹੰਗਮ ਆਦਿ ਗ੍ਰਿਧ ਆਮਿਖ ਖਾਇ ਕ੍ਰਮਾਹਿੰ। ਬੀਸ ਕੋਸ ਲਗਿ ਬੀਚ ਮੈਂ ਪਲ ਭੁੱਖੀ[7] ਦਿਖਰਾਹਿੰ ॥ ੪੪ ॥ ਬਾਜੀ ਬੀਰ ਹਜ਼ਾਰ ਹੀ ਜਿਤ ਕਿਤ ਮਰੇ ਦਿਖੰਤਿ। ਸੰਬੁਕ,ਕੂਕਰ,ਕਾਕ ਖਗ,ਕੰਕ ਸੁ ਗੀਧ ਭੂਮੰਤਿ॥੪੫॥ ਲਾਖੋਂ ਦਲ ਪਸ਼ਚਾਤ ਗੁਰ ਮਾਰਤਿ ਮਰਤੇ ਆਇ। ਪਰਨੈ ਖੇਤ ਲਰ ਭਟਨ ਕੋ ਸੁਪਤਿ ਮਨੋ ਬਹੁ ਥਾਇੰ ॥੪੬॥ ਸਿੰਘ ਸੈਂਕਰੇ ਮ੍ਰਿਤੁ ਪਰੇ ਤੁਰਕ ਪਹਾਰੀ ਬ੍ਰਿੰਦ। ਦਿਵਸ ਚਢੇ ਜਾਨੇ ਪਰੇ ਭਾ ਘਮਸਾਨ ਬਲੰਦ ॥੪੭॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਜੰਗ' ਪ੍ਰਸੰਗ ਬਰਨਨੰ ਨਾਮ ਤੀਨ ਤ੍ਰਿੰਸਤੀ ਅੰਸੂ ॥ ੩੩ ॥

[1]ਰੋਕ ਰੋਕਦਿਆਂ। [2]ਨੂੰ ਭੋਗ ਕੇ। [3]ਗੁਰੂ ਜੀ ਨੇ ਇਹ ਵਰ ਦਿਤਾ ਸੀ। [4]ਇਹ ਕਰਨੀ ਕੌਰ ਵਿੰਦੀ ਹੈ। [5]ਵੇਰੀ ਨਾਲ ਅੜਕੇ। [6]ਸ਼ਖਮੀ ਹੋਕੇ। [7]ਭਾਵ ਉਹ ਪੰਜ ਸਿੰਘ। [8]ਮਾਸ ਖਾਣ ਵਾਲੀ ਪੰਛੀ।

*ਇਥ ਤੇ ਪੰਜ ਵਾਲੀ ਹੋ ਗਈ।

੪੪. [ਚਮਕੌਰ ਗੜ੍ਹੀ ਵਿਚ ਜੁੱਧ]।

ਦੋਹਰਾ॥ਆਪ ਆਪ ਕੋ ਹੁਇ ਗਯੋ ਜੋ ਬਹੀਰ ਗੁਰ ਕੋਰ[1]।ਕੋ ਲੂਟਨੋ ਕੋ ਬਚ ਰਹਨੋ ਕੋ ਲਰਿ ਮਿ੍ਤੁ ਤਿਸ ਬੋਰ ॥੧॥ਭੁਜੰਗਪ੍ਰਯਾਤ ਛੰਦ ॥ ਚਲੇ ਆਪ ਨਾਥੰ ਦਿਸਾ ਦੱਛਨੀ ਕੋ। ਚੁਰੋ ਮਾਜਰਾ ਬੂਰ[2] ਨਾਮੰ ਜਿਸੀ ਕੋ॥ਤਿਸੀ ਗ੍ਰਾਮ ਆਏ ਬਿਖੈ ਘੋਰ ਕਾਲਾ। ਕਹਯੋ ਦਾਸ ਕੋ 'ਨੀਰ ਆਨੋ ਉਤਾਲਾ' ॥ ੨ ॥ ਸੁਨੇ ਸਿੰਘ ਨੇ ਡੋਰ ਲੋਟਾ ਸੰਭਾਰਾ॥ਡਹਾਂ ਕੂਪ ਤੇ ਨੀਰ ਨੀਕੋ ਨਿਕਾਰਾ॥ ਗੁਰੂ ਕੋ ਦਿਯੋ ਆਨਿ ਲੀਨੋ ਤਦਾਈ। ਚੁਲੇ ਕੀਨ ਨੇਤ੍ਰੰ ਪਖਾਰੇ ਬਨਾਈ॥੩॥ ਕਛੂ ਖਾਨ ਕੀਨੇ ਮਲੀਹੀਨ ਪਾਨੀ[3]। ਹੁਤੇ ਸਿੰਘ ਸੰਗੀ ਜਿਨੇ ਚਾਹ ਠਾਨੀ[4]। ਮੁਖੰ ਧੋਇ ਲੀਨਾਂ ਚਹਯੋ ਪਾਨ ਕੀਨਾ। ਚਲੇ ਫੇਰ ਆਗੇ ਜਹਾਂ ਪੰਥ ਚੀਨਾ॥੪॥ ਲਲਿਤਪਦ ਛੰਦ ॥ ਦਿੱਲੀ ਤੇ ਇਕ ਮਾਨਵ ਆਯੋ ਜਾਤਿ ਤੁਰਕ ਕੇ ਛੋਰੇ। ਸ੍ਰੀ ਗੁਰ ਸੰਗ ਮਿਲਨੋ ਕਰਿ ਬੰਦਨ ਬੂਝਨੋ ਸਿੰਘਨਹੋਰੇ॥੫॥'ਕਿਤਤੇ ਆਯੋ ਜਾਇ ਕਹਾਂਕੋ?ਉਤਲਾਵਤਿ ਚਲਿ ਰਾਹੁ ?'। ਸੁਨਿਕੈ ਸਭਿ ਤਿਨ ਸਕਲ ਬਤਾਈ 'ਜਾਉਂ ਤੁਰਕ ਦਲ ਮਾਂਹੁ ॥੬॥ ਖੁਆਜ ਮਰਦ ਨੈ ਚਮੂੰ ਹਕਾਰੀ ਗੁਰ ਗਹਿਬੇ ਕੋ ਹੇਤੁ। ਸੋ ਦਸ ਲਾਖ ਆਇ ਅਸਵਾਰਹਿ ਆਨਿ ਮਿਲਹਿ, ਦਿਓਂ ਭੇਤੁ"॥੭॥ਰਹੀ ਨਿਕਟ ਆਵਤਿ ਬਡ ਸੈਨਾ ਵਾਰ ਨ ਪਾਰ ਦਿਸੈਤਾ। ਅਨਿਕ ਨਿਸ਼ਾਨ ਅਨੇਕ ਨਗਾਰੇ ਜਨੋਂ ਸਮੁੰਦ੍ ਉਮਡੈਤਾ' ॥ ੮ ॥ ਤਨਕ ਭਨਕ[5] ਸੁਨਿ ਕਰਿ ਸ੍ਰੀ ਸਤਿਗੁਰ ਚਹੁੰ ਦਿਸ਼ ਦ੍ਰਿਸ਼ਟਿ ਚਲਾਈ। ਪੀਛੇ ਲਾਖਹੁੰ ਲਸ਼ਕਰ ਆਵਤਿ ਕਰਿ ਘਮਸਾਨ ਲਰਾਈ ॥੯॥ ਆਗੇ ਦਸ ਲਖ ਕੀ ਸੁਧਿ ਸੁਨਿਕੈ ਚਿਤ ਮਹਿ ਕੀਨ ਬਿਚਾਰਾ।–ਹਿਤ ਲਰਿਬੇ ਕੋ ਸਭਿ ਚਲਿਆਏ ਜੋ ਨ ਲਰਹਿ ਇਸਬਾਰ॥੧੦॥ਕਹਾਂ ਕਹੈਂਗੇ ਸ਼ੱਤ੍ਰੁ ਸਮੂਹੈਗੁਰੂ ਲਰਨੋ ਨਹਿ ਪਾਯੋ[6]।ਕੋ ਗਢ ਲੇ ਕਰਿ ਜੰਗ ਮਚਾਵਹਿਂ[7]–ਇਮ ਸ੍ਰੀ ਪ੍ਰਭੁ ਕੋ ਭਾਯੋ ॥੧੧॥ ਗ੍ਰਾਮ ਨਾਮ ਚਮਕੌਰ ਜਿਸੀ ਕੋ ਥਲ ਊਚੇ ਪਰ ਹੇਰਾ।–ਇਸ ਮਹਿ ਥਰਿ ਘਮਸਾਨ ਮਚਾਵਹਿ ਲਸ਼ਕਰ ਹਤਹਿ ਘਨੇਰਾ ॥ ੧੨ ॥ ਹਾਥ ਦਿਖਾਵਹਿ ਦੇਖਹਿ ਇਨਕੋ–ਇਮ ਨਿਸ਼ਚੇ ਠਹਿਰਾਈ।–ਛੋਰਿ ਚਲਹਿ

---

[1]ਭਾਵ ਜਿੱਧਰ ਕਿਸੇ ਨੂੰ ਰਾਹ ਮਿਲਿਆ ਓਧਰ ਹੀ ਚਲਾ ਗਿਆ। [2]ਦੂਰ ਮਾਜਰਾ ਪਿੰਡ ਦਾ ਨਾਮ ਹੈ ਇਸ ਤੋਂ ਚਮਕੌਰ ਸੱਤ ਕੁ ਮੀਲ ਹੈ, ਗੁਰਦ੍ਵਾਰਾ ਹੈ। [3]ਨਿਰਮਲ ਜਲ। [4]ਸਿਦ੍ਕ ਕਿੱਤੀ। [5]ਭਾਵ, ਇਹ ਭੇਤ ਦੇਰ ਆਇਆ ਹਾਂ। [6]ਥੋੜੀ ਕਲਸੋ। [7]ਭਾਵ ਗੁਰੂ ਜਾਣਕੇ ਕਈ ਲੜਿਆ। (ਅ) ਨਾ ਲੱਭਿਆ ਤੇ ਨਾ ਲੜਿਆ। [8]ਜੰਗ ਮਚਾਈਦੇ।

ਇਹ ਬਾਤ ਨ ਆਛੀ ਪਿਖਹਿੰ ਮਲੇਛ ਲਰਾਈ॥੧੩॥ਹਿੰਦੂ ਪਹਾਰੀ ਧਰਮ ਬਿਨਾਸ਼ਨੋ ਤੁਰਕ ਸੁ ਬੇਈਮਾਨਾ। ਇਨ ਕਰਮਨਿ ਤੇ ਤੇਜ ਘਟੈ ਰਿਪੁ ਛਾਰ ਸਮੂਲ ਪ੍ਰਾਨਾ[1]—॥੧੪॥ਇਮ ਬਿਚਾਰ ਪ੍ਰਭੁ ਸੋ ਮਗ ਛੋਰਾ ਚਲੇ ਠੌਰ ਚਮਕੌਰੇ। ਊਚੇ ਥਲ ਪਰ ਗ੍ਰਾਮ ਪਿਖਨੋ ਸ਼ੁਭ ਨਹਿੰ ਸਮੀਪ ਕੋ ਔਰੇ॥੧੫॥ ਕਰਨ ਕਰਾਵਨ ਸਭਿ ਬਿਧਿ ਸਮਰਥ ਕਰਨ ਹੁਤੋ ਜਿਮ ਕਾਜੈ। ਤਥਾ ਬਨਾਊ ਥਨਾਵਤਿ ਜਹਿੰ ਕਹਿੰ ਗਮਨੇ ਮੰਗ ਸਮਾਜੈ॥ ੧੬॥ ਪਹੁੰਚੇ ਗ੍ਰਾਮ ਦੱਛਨੀ ਦਿਸ਼ ਮਹਿੰ ਤਹਾਂ ਬਾਗ਼ ਸ਼ੁਭ ਹੇਰਾ। ਸਿੰਘਨਿ ਸਹਿਤ ਬਰੇ ਤਿਸ ਅੰਤਰ ਉਤਰੇ ਕੀਨਸਿ ਡੇਰਾ॥ ੧੭ ॥ ਜੋ ਖੱਚਰ ਤੀਰਨਿ ਸੰਗ ਲਾਦੀ ਖਰੀ ਕਰੀ ਤਿਸ ਥਾਨਾ। ਨਿਕਟ ਤੁਰੰਗਮ ਠਾਢੇ ਕੀਨਸਿ ਕਰਿ ਕਾਜੇ ਬਲਵਾਨਾ[2] ॥ ੧੮ ॥ ਅਪਰ ਸਰਬ ਹੀ ਉਤਰੇ ਭਟ ਬਰ ਫਰਕ ਫਰਕ[3] ਕਰਿ ਬੈਸੇ। ਊਚ ਮਜਾਜ ਬਿਨਾ ਰਖ ਪਿਖਿ ਕਰਿ ਤਰੁਨ ਤਰਨਿ ਹੂੰ ਜੈਸੇ[4] ॥ ੧੯ ॥ ਹੋਇ ਨ ਸਕੈ ਸਮੀਪ ਸਿੰਘ ਕੋ, ਕਹਨਿ ਸ਼ਕਤਿ ਕਿਸ ਮਾਂਹੀ ? ਦੁਰਨਿਰੀਛ* ਦਰਸ਼ਨ ਤਿਸ ਛਿਨ ਮਹਿੰ, ਮੌਨ ਧਰੇ ਕਹਿੰ ਨਾਂਹੀ[5] ॥੨੦ ॥ ਜਟਤਿ ਜਰਾਵ ਜਵਾਹਰ ਜ਼ਾਹਰ ਜਗਮਗ ਜਗਮਗ ਜੋਤੀ। ਕੁੰਡਲ ਕਰਨ, ਕਰਨ ਕਲ ਕੰਕਨ[6], ਮਾਲ ਬਿਸਾਲ ਸੁ ਮੋਤੀ ॥ ੨੧ ॥ਜਿਗਾ ਜਟਤਿ ਸ਼ੁਭ ਰਤਨ ਅਨਿਕ ਬਿਧਿ ਕਲਗ਼ੀ ਝਲਤਿ ਉਤੰਗੀ।ਨਵਰਤਨੋ ਜਨੁ ਮਿਸ ਕਰਿ ਤਨ ਕੋ ਨਵ ਗ੍ਰਹ ਗੁਰ ਭੁਜ ਸੰਗੀ ॥ ੨੨ ॥ ਸਬਲ ਸਰਾਸਨ[7] ਸੁੰਦਰ ਸਾਜਨੋ ਸੁਵਰਨ ਸੁ ਵਰਨ ਰੌਸ਼ੇ[8]। ਆਯੁਤ, ਨਿਠੁਰ, ਪੀਨ[9] ਕਰ ਧਰਿ ਕਰਿ ਤੁਰਕ ਅਰਿਨਿ ਪਰ ਰੋਸੇ ॥ ੨੩ ॥ ਕਸਨੋ ਨਿਖੰਗ

---

[1]ਮੁੱਢ ਡਾਲਾਂ ਸਮੇਤ ਨਾਸ਼ ਹੋਸੀ। ਡਾਲ ਰਾਜੇ ਤੇ ਮੁੱਢ ਨਰੰਗਾ। [2]ਬਲਵਾਨ ਘੋੜੇ ਨੂੰ ਕਾਜੇ ਕੀਤਾ (ਕਾਜੇ ਦੇ ਅਰਥਾਂ ਲਈ ਦੇਖੋ ਗੁ: ਨਾ: ਪ੍ਰ: ਉ: ਧਿਆ ੪੨ ਅੰਕ ੭੫)। [3]ਵਿੱਥ ਵਿੱਥ ਦੇ। [4]ਬਿਨਾ ਦੁਖ ਤੇ (ਗੁਰੂ ਜੀ ਦੀ) ਉੱਚੀ ਮਜ਼ਾਜ ਨੂੰ ਦੁਪਹਿਰ ਦੇ ਸੂਰਜ ਵਰਤ ਤੇਜ਼ ਨੇ ਖਕੇ। [5](ਜਿਵੇਂ ਦੁਪਹਿਰ ਦੇ ਸੂਰਜ ਵੱਲ ਤੱਕਣਾ ਕਠਨ ਹੁੰਦਾ ਹੈ ਤਿਵੇਂ ਗੁਰ ਜੀ ਦਾ) ਦਰਸ਼ਨ ਉਸ ਛਿਨ ਵਿਚ ਦੂਰ ਨਿਰੀਛ ਸੀ, (ਇੱਥੇ) ਚੁੱਪ ਨ ਕੁਛ ਕਹਿਣੇ ਨਹੀਂ। [ਸੰਸ:, ਦੁਰੰ ਨਿਰੀਕਸ਼ਨਮ=ਜਿਸ ਵਲ ਤੱਕਿਆ ਨਾ ਜਾ ਸਕੇ, ਔਖਾ ਦੂਰਜ]। [6]ਕੰਨਾਂ ਵਿਚ ਵਾਲੇ ਦੋਹਾਂ ਵਿਚ ਮੁਹਣੇ ਕੜੇ। [7]ਧਨੁਖ। [8]ਸਹਣੇ ਰੰਗ ਵਾਲੇ ਸੋਨੇ ਦੇ ਗੋਖੇ (ਧਨੁਖ ਦੇ)। [9]ਵੇਡਾ, ਕਠੋਰ ਤੇ ਮੋਟਾ (ਧਨੁਖ)।

*ਕਈ ਨੁਸਖਿਆਂ ਵਿਚ ਪਾਠ 'ਦੁਰਜ ਨਰੀਛ' ਹੈ, ਜੋ ਅਸ਼ੁੱਧ ਹੈ। ਦੁਰਨਿਰੀਛ ਪਾਠ ੫੯੭੨ ਵਾਲੇ ਨੁਸਖੇ ਵਿਚ ਹੈ ਤੇ ਓਥੇ ਅਗਲੇ ਪਦ ਦਾ ਪਾਠ 'ਦਰਸ਼ਨ' ਹੈ। ਹੋਰ ਨੁਸਖਿਆਂ ਵਿਚ 'ਦਰਸ' ਪਾਠ ਨਹੀਂ।

ਖਤੰਗਸੰਗ ਭਰਿ,ਖਪਰੇਖਰੇ ਪੁਲਾਦੀ[1]ਤੀਛਨ ਭੀਛਨ ਪੀਨ ਕਾਨ ਜਿਨ ਬਡੇ ਕਿਤਿਕ ਮਰਜਾਦੀ[2] ॥੨੪॥ ਇਕ ਤੋਲਾ ਕੰਚਨ ਇਕ ਸਰ ਕੋ ਪਰ ਦੀਰਘ ਦਰਸਾਏ। ਚੰਦ੍ਰਹਾਸ ਦਿਸ਼ਿ ਦੂਸਰ ਦੀਪਤਿ ਕੰਚਨ ਮੁਸ਼ਟ ਜਰਾਏ॥੨੫॥ਕੋਤਿਕ ਬਾਨ ਪਾਨ ਮਹਿ ਲੈ ਕਰਿ ਭੂੰ ਪਰ ਮੁਖੀ ਟਿਕਾਈ। ਢੋਕਨਿ ਪਰ ਕਰ ਜੁਤਿ ਸਿਰ ਧਰਿ ਕਰਿ ਥਿਰ ਤਰੁਵਰੁ ਤਰ ਥਾਂਈ[3] ॥ ੨੬ ॥ ਕਰਤਿ ਜੁੱਧ ਕ੍ਰੱਧਤਿ ਰਿਪੁ ਬਧਿ ਕਰਿ ਲਰਤਿ ਸਿੰਘ ਸਭਿ ਮਾਰੇ। ਤਿਨ ਮਹਿੰ ਤੇ ਬਚਿ ਪੰਚ ਸਿੰਘ ਭਟਆਏ ਚਲੇ ਪਿਛਾਰੇ॥੨੭॥ਘਾਵ ਲਗੇ ਬਹੁ ਛੋਣਤਿ ਨਿਚੁਰਤਿ ਭੀਜੇ ਚੀਰ ਸਰੀਰਾ। ਗੁਰ ਥਲ ਤੇ ਚਲਿ ਦਲ ਖਲ ਦਲਮਲ,ਖਲਭਲ ਤੇ ਧਰਿ ਧੀਰਾ[4] ॥੨੮॥ ਨਮੋ ਕੀਨ ਸਿਰ ਨੰਮ੍ਰੀ ਹੁਇ ਕੈ ਪੁਨ ਗੁਰ ਢਿਗ ਬੁਲਾਈ।"ਸ਼੍ਰੀ ਪ੍ਰਭੁ ਸੁਨੁ ਰੋਕਤੋ ਲਸ਼ਕਰ[5] ਸਿੰਘ ਲਰੈ ਸਮੁਦਾਈ ॥ ੨੯ ॥ ਪੂਰਥ ਉਦੈ ਸਿੰਘ ਰਣ ਕਰਿ ਕੈ ਹਤੇ ਹਜ਼ਾਰਹੁ ਘੱਟੇ। ਕੁਛ ਸਿੰਘਨਿ ਸਨ ਪ੍ਰਾਨ ਅੰਤ ਭਾ,ਅਟਕ ਛੁਟੇ ਮਤਿ ਮੋਟੇ[6]॥੩੦॥ ਬਹੁਰ ਅਜੀਤ ਸਿੰਘ ਜੀ ਲਰਿਤੇ ਸਨੇ ਸਨੇ ਚਲਿ ਆਏ। ਬੀਸ ਕੋਸ ਲੌ ਬਾਜੀ ਬੋਰਨ ਪਰੈ,ਮਰੇ ਛਿਤ ਛਾਏ॥੩੧॥ਤੁਰਕ ਪਹਾਰੀ ਸਿੰਘ ਸੰਗ ਹੀ ਛੋਣਤ ਛੂਮ ਪਸਾਰਾ। ਲਾਲ ਨਿਹਾਲੀ ਜਨੁ ਵਿਛਾਇ ਕਰਿ ਪਰਿਗੋ ਸ਼ੂਮ ਨਿਰਵਾਰਾ ॥ ੩੨ ॥ ਸਗਰੇ ਸਿੰਘ ਜਿ ਗਢ ਤੇ ਨਿਕਸੇ ਲਰਿ ਲਰਿ ਕਰਿ ਤਨ ਛੋਰਾ।ਹਮ ਪੰਚਹੁ ਅਰਿ ਸਨ ਲਰਿ ਲਰਿ ਕਰਿ ਪਹੁੰਚੇ ਤੁਮਰੀ ਓਰਾ॥੩੩॥ ਤੁਰਕ ਪਹਾਰੀ ਲਸ਼ਕਰ ਅਨਗਨ ਆਵਤਿ ਸਕਲ ਪਿਛਾਰੀ। ਹਮ ਕੋ ਮਗ ਮਹਿੰ ਮਿਲਸੋ ਜਾਤਿ ਨਰ ਤਿਨ ਇਸ ਭਾਂਤਿ ਉਚਾਰੀ॥੩੪॥ਸ਼ਾਹੁ ਪਠਾ ਦਸ ਲਖ ਦਲ ਅਉਰੈ ਖ੍ਵਾਜੈ ਮਰਦ ਹਕਾਰਾ। ਗਹਿਬੇ ਹਿਤ ਸਤਿਗੁਰ ਕੋ ਆਯੋ, ਛੁਰ ਪਰਾ ਬੰਧ ਲਾਰਾ[7] ॥ ੩੫ ॥ [8]ਦਗ਼ਾ ਤੁਰਕਪਤਿ ਗਿਰਪਤਿ

---

[1]ਫੌਲਾਦ ਦੇ ਵੰਗੇ ਤੇ ਵੱਡੇ ਫਲ ਵਾਲੇ ਤੀਰ। [2]ਤੀਰ ਕਈ ਵੱਡੇ ਹਨ, ਕਈ ਦਰਮਿਆਨੇ ਹਨ (ਪਰ ਹਨ) ਤਿੱਖੇ ਤੇ ਭਯਾਨਕ (ਤੇ) ਕਾਨੀਆਂ ਜਿਨ੍ਹਾਂ ਦੀਆਂ ਮੋਟੀਆਂ ਹਨ। [3]ਬਾਕੜਾਂ ਉਤੇ ਹੱਥ ਸਮੇਤ ਸਿਰ ਧਰਕੇ ਬਿਰਛਾਂ ਦੇ ਤਲੇ ਦੀ ਥਾਵਾਂ ਉਤੇ ਬੈਠੇ। [4](ਜਿਨ੍ਹਾਂ ਸਿੰਘਾਂ ਨੇ) ਗੁਰਾਂ ਦੇ ਥਲ ਨਾਲ ਚਲਕੇ (ਖਲ=) ਵੈਰੀ ਦੇ ਦਲ ਨੂੰ ਮਲ ਸੁਟਿਆ ਤੇ ਖਰਬਾਟ ਤੋਂ ਬੀ ਧੀਰਜ ਧਾਰਿਆ ਹੈ। [5]ਲਸ਼ਕਰ ਨੂੰ ਰੋਕਦਿਆਂ। [6]ਮੋਟੀ ਮਤ ਵਾਲਿਆਂ (ਭਾਵ ਤੁਰਕਾਂ) ਦੇ ਅੱਗੋਂ ਜੋ ਅਟਕਾਰਾ ਸੀ ਸੋ ਛੁਟ ਗਿਆ। [7]ਸਫਾਂ ਟੁੱਟਕੇ ਬੁਰਾ ਹੁੰਮਲ ਆਇਆ। [8]ਰਾਈ ਜਿੰਨਾਂ ਵੀ ਪੱਚ ਨਹੀਂ ਹੈ, ਨੰਵੀਂ ਹੈ ਪਹਾੜੀ ਰਾਜਿਆਂ (ਦੀ ਸਹੁੰ ਵਿਚ) ਜਿਨ੍ਹਾਂ ਨੇ ਦਗ਼ਾ ਚਿਤਵਿਆ।

ਚਿਤਵਨੋ, ਮਾਨਹੁ ਸਾਚ ਨ ਰਾਈ[1]। ਘਟਾ ਸਮਾਨ ਬਡੀ ਦੁਹਿ ਦਿਸ਼ ਤੇ ਚਮੂੰ ਚਢੀ ਉਮਡਾਈ ॥ ੩੬ ॥ ਜਤਨ ਕਰਨ ਕੋ ਅਵਸਰ ਆਛੈ ਜਿਸ ਬਿਧਿ ਬਨੈ ਬਨਾਵੋ। ਬਿਨਾ ਬਿਲਮ ਹੀ ਪਹੁੰਚੈ ਲਖੀਅਹਿ ਛਿਰ ਨਹਿ ਬਨਹਿ ਉਪਾਵੋ ॥੩੭॥ ਭਨਸੋਂ ਸੈਨ ਸੋਂ ਤੁਰਤ ਨੁਰੈਗੋ–ਗੁਰੂ ਨਿਕਟ ਤੁਮ ਜਾਵੋ। ਮਿਲੈ ਜਿ ਆਵਤਿ ਪੰਥ ਬਿਖੈ ਕਿਤ ਤਉ ਤੁਰਤ ਗਹਿ ਲਯਾਵੋ–॥ ੩੮ ॥ ਆਪ ਰਹੋ ਕਹਿ ਕਿਨਹੁ ਨ ਮਾਨੀ[2] ਮ੍ਰਿਤੂ ਸਭਿਨਿ ਨਿਯਰਾਈ। ਬੈਚਕ ਨਿਪੁਨ[3] ਨੁਰੈਗਾ ਬਾਦੀ,ਕਸਮ ਦਰੋਗ਼ਹਿ ਖਾਈ[4] ॥੩੯॥ਸਰਬਕਲਾ ਸਮਰਥ ਸਭਿ ਬਿਧਿ ਹਥ ਚਹਹੁ ਕਰਹੁ ਪ੍ਰਭੁ ਭਾਰੀ। ਹਮ ਅਲਪੱਗਯ ਕਹਾਂ ਗਤਿ ਜਾਨਹਿ ਭੂਤ ਭਵਿਖਉਰਧਾਰੀ'॥੪੦॥ਇਮ ਸੁਨਿਕੈ ਕਲਗ਼ੀ-ਧਰਚਿਤਵਤਿ–ਸ਼ਾਹੁਨੁਰੈਗਾ ਦੋਹੀ।ਸ਼ੱਤ੍ਰੂ ਅਹੈ ਅਰੁ ਗਿਰਪਤਿ ਸਗਰੇ ਕੂਰ ਮਿਲੇ ਸਭਿ ਧੋਹੀ–॥੪੧॥ ਸ਼ਿਘਨ ਦਿਸ਼ ਬਿਲੋਕਿ ਪ੍ਰਭੁ ਬੋਲੇ'ਦੇਖਹੁ ਗ੍ਰਾਮ ਮਝਾਰੀ। ਕਾਚ ਹਵੇਲੀ ਦੀਰਘ ਕੀਨਸਿ ਊਚੇ ਥਾਨ ਉਸਾਰੀ॥੪੨॥ਕਾਂਚੀ ਗਢ਼ੀ ਅਟਾਰੀ ਦੀਖਤਿ ਜੁਗ ਛਾਤਨ ਕੀ ਹੋਵੈ। ਇਸ ਕੋ ਮਾਲਕ ਪੰਚ" ਜਾਟਕੋ ਤਿਹ ਆਨਹੁ ਹਮ ਜੋਵੈ'॥੪੩॥ਸੁਨਿ ਕਰਿ ਪੰਚਸਿੰਘ ਤਬਿ ਉਠਿ ਕਰਿ ਗਮਨੇ ਗ੍ਰਾਮ ਮਝਾਰ। ਹੁਤੋ ਅਥਾਈ[5] ਕੇ ਵਿਚ ਬੈਠਨੋ ਤੁਰਨ ਜਾਇ ਨਿਹਾਰਾ ॥ ੪੪ ॥ 'ਜ਼ਿਮੀਦਾਰ ਤੂੰ ਪੰਚ ਗ੍ਰਾਮ ਕੋ ਗੁਰੂ ਹਕਾਰਨਿ ਕੀਨੋ। ਉਪਬਨ ਮਹਿ ਉਤਰੇ ਕਰੁਨਾਨਿਧਿ ਚਲੀਅਹਿ ਬਿਲਮ ਬਿਹੀਨੋ'॥੪੫॥ ਸੁਨਿ ਰਾਹਕ ਹਿਤ ਟਾਰ ਕਰਕਿ ਕੋ ਸਿੰਘਨਿ ਮੰਗਬਖਾਨਾ।'ਨਹਿ ਅਕੋਰ ਕੁਛ ਮੋਰ ਸਮੀਪਹਿ ਰਿਕਤ ਪਾਨ ਨਹਿ ਜਾਨਾ' ॥੪੬॥ ਏਕ ਸਿੰਘ ਸੁਨਿ ਤੁਰਨ ਆਯੋ ਪ੍ਰਭੁ ਕੋ ਸਾਥ ਉਚਾਰਾ। '–ਤਮਾਰ ਉਪਾਇਨ ਅਥਿ ਕਿਛ ਨਾਹਿਨ ਰਿਕਤ ਪਾਨ–ਕਰਿ ਟਾਰਾ" ॥੪੭॥ ਦਯਾਸਿੰਘ ਦੀਨਾਰ ਪੰਚ ਦੇ ਤੁਰਨ ਸਿੰਘ ਪਠਾਯੋ। ਦਈ ਚੌਧਰੀ ਕੋ ਤਬਿ ਕਰ ਮਹਿ ਲੋਕਰਿ ਸੋ ਉਠਿ ਆਯੋ ॥ ੪੮ ॥ ਉਪਬਨ ਮਹਿ ਕਰਿ ਸਤਿਗੁਰ ਦਰਸ਼ਨ ਧਰਿ ਦੀਨਾਰ ਅਗਾਰੀ। ਬੰਦਨ ਪਦ ਅਰਬਿੰਦਨ ਪਰ ਕਰਿ ਬੈਠਨੋ ਸ਼ੀਕਾ ਧਾਰੀ ॥ ੪੯॥

---

[1]ਪ੍ਰਮਾਣ ਪਿਛਲੇ ਪੰਨੇਦੇ ਅੰਕ ੮ ਵਿਚ ਆ ਚੁਕਾ ਹੈ।[2]ਆਪ ਕਹਿਰਹੇ ਸਾਓ ਕਿਨੇ ਮੰਨੀਨਹੀਂ (ਆਪ ਦੀ ਕਹਿਣੀ)। [3]ਛਲ ਵਿਚ ਪ੍ਰਬੀਨ। [4]ਧ੍ਰਨੀ ਸਹੁੰ ਖਾਧੀ। [5]ਲੰਬੜਦਾਰ। [6]ਪਿੰਡਾਂ ਦੀ ਉਹ ਥਾਂ ਜਿਥੇ ਬੈਠਕੇ ਲੋਕੀ ਸਲਾਹਾਂ ਤੇ ਪੰਚੋਤਾਂ ਕਰਦੇ ਹਨ, ਸੱਥ। [7]ਟਾਲਾ ਕਰ ਦਿਤਾ ਹੈ।

ਨਹਿ,ਸਮਝਨੋ ਘਰ ਲੈਨ; ਪੋਚ ਕੋ ਜੜ ਹੈ ਸਨਮੁਖਿ ਦੇਖੈ[1]। ਬੂਝੀ ਕੁਸ਼ਲ ਪ੍ਰਭੂ ਨੇ ਪੂਰਬ,ਭਾਖੀ ਸ਼ੋਧ ਵਿਸ਼ੇਖੈ॥ ੫੦ ॥ ਸਤਿਗੁਰ ਕਹਨੋ 'ਕਿਲਾ ਜਸ ਤੇਰੋ ਸੋ ਹਮ ਕੋ ਦਿਖਰਾਵੋ। ਕਿਸ ਪ੍ਰਕਾਰ ਕੋ ਰਚਨੋ ਪ੍ਰਕਾਰ[2] ਪੋਰ ਠੌਰ ਫ਼ਿਰਿ ਗਾਵੋ'॥੫੧॥ਸੁਨਤਿ ਜਾਟ ਹਹਿਰਨੋ[3] ਉਰ ਦੀਰਘ ਜਤਨ ਨ ਪਾਇ ਖਿਚਾਰੈ-ਲਾਖਹੁ ਸ਼ੱਤ੍ਰੂ ਗੈਲ ਮਹਿ ਇਨਕੋ-ਜਾਨਿ ਫਰੇਬ ਉਚਾਰੈ[4]॥੫੨॥ 'ਮਹਾਂਰਾਜਏ ਦੁਰਗਨ ਜਾਨਹੁ ਬਸਿਬੇ ਕੋ ਘਰ ਕੀਨਾ। ਬੁਰਜ ਨ ਮੁਰਚਾ ਪੋਰ ਨ ਗਾਢੋ ਪਰਖਾ ਦੀਰਘ ਹੀਨਾ'॥੫੩॥ ਏਕ ਅਟਾਰੀ ਏਹ ਜੁ ਦੀਖਤਿ ਕਾਮ ਨ ਲਰਿਬੇ ਕੋਰੀ[5]। ਦੁਇ ਤ੍ਰੈ ਘਰ ਜਾਟਨ ਕੇ ਅੰਤਰ ਬਾਂਟੀ ਭ੍ਰਾਤ ਨਿਬੇਰੀ[6]॥੫੪॥ਪੁੰਜ ਤ੍ਰਿਯਨ ਕੋ ਪਰਦਾ ਰਾਖੈਂ ਬਸੈਂ ਇਸੀ ਕੇ ਮਾਂਹੀ।ਨਾਂਹਿ ਤ ਮੈਂ ਤੁਮ ਕੋ ਲੈ ਚਾਲਤਿ ਪਿਖਨ ਅਟਕ ਕਿਛ ਨਾਂਹੀ॥੫੫॥ਬਹੁਭ੍ਰਾਤਨ ਕੋ[7]ਸਾਂਝਾ ਘਰ ਹੈ ਪ੍ਰਵਿਸ਼ ਨ ਪੁਰਖ ਬਿਗਾਨਾ[8]। ਬਡੋ ਹਮਾਰੋ ਹੇਤੁ ਮੁਜਾਦਾ ਪ੍ਰਥਮੈ ਨੇਮ ਬਖਾਨਾ[9]॥੫੬॥ਲਰਿਬੇਉਚਿਤ ਹੁਤੋ ਜੋਗਫ ਇਹ ਚਿੰਤਾਹੋਹਿ ਨ ਕੋਈ। ਤੁਮ ਤੇ ਆਛੋ ਅਪਰ ਕੌਨ ਹੁਇ ਜਿਸ ਹਿਤ ਰਾਖਹਿ ਗੋਈ[10] ॥੫੭॥ ਮਹਾਂ ਚਤੁਰ ਸਤਿਗੁਰ ਨਿਧਿ ਬੁਧਿ ਕੋ ਲਖਿ ਫਰੇਬ ਹੁਇ ਠਾਢੇ। ਸਿੰਘਨ ਤੇ ਪਕਰਾਇ ਜਾਟ ਕੋ 'ਨਹਿ ਛੂਟਹਿ,ਗਢ ਗਾਢੋ'[11]॥੫੮॥ ਸੈਲ ਬ੍ਰੀਘੂਤਾ ਚੜੇ ਤੁਰੰਗਮ ਚਲੇ ਗ੍ਰਾਮ ਕੋ ਆਏ। ਦ੍ਰਬਲ ਜਾਟ ਪਿਖਨੋ ਇਕ

[1](ਉਹ) ਸਮਝਦਾ ਸੀ ਕਿ ਘਰ ਲੈਣਗੇ ਪਰ (ਉਸ ਨੂੰ ਕੋਈ) ਪੋਚ (ਛਲ) ਸੁਝਦਾ ਨਹੀਂ ਸੀ (ਕਿ ਜਿਸ ਨਾਲ ਨਾ ਦੇਖੇ, ਇਸਲਈ)ਜੜ ਹੋਕੇ ਸਾਹਮਣੇ (ਬਿਤਰ ਬਿਤਰ) ਤੱਕਦਾ ਸੀ। (ਅੰਕ ੫੨, ੫੭ ਵਿਚੋਂ ਇਹ ਅਰਥ ਸਪਸ਼ਟ ਹੋ ਜਾਂਦਾ ਹੈ ਕਿ ਛਲ ਫ਼ੇਬ ਰਾਹਕ ਦੇ ਜੀ ਵਿਚ ਫੁਰ ਰਿਹਾ ਸੀ)। [2]ਢਸੀਲ। [ਸੰਸ:, ਪ੍ਰਕਾਰ=ਗਿਰਦੇ ਦੀ ਕੰਧ]। [3]ਫੰਬ ਗਿਆ। [4]ਜਾਣਕੇ ਫ਼ੇਬ ਦੀ ਗਲ ਕਹਿਣ ਲਗਾ। [5]ਖਾਈ ਵੱਡੀ ਨਹੀਂ ਹੈ [ਸੰਸ:, ਪਰਿਖਾ]। [6]ਲੜਨ ਦੇ ਕੰਮ ਦੀ ਨਹੀਂ। [7]ਭ੍ਰਾਵਾਂ ਨੇ ਵੰਡਕੇ ਨਿਬੇੜ ਛੱਡੀ ਹੈ। [8]ਭ੍ਰਾਵਾਂ ਦਾ। [9]ਬਿਗਾਨਾ ਪੁਰਖ ਪ੍ਰਵੇਸ਼ ਨਹੀਂ ਕਰ ਸਕਦਾ। [10]ਨੇਮ ਕਿਹਾ ਹੈ(ਕਿ ਉਪਰੇ ਆਦਮੀ ਨੂੰ ਅੰਦਰ ਨਹੀਂ ਵੜਨ ਦੇਣਾ)। [11]ਭੁਆਕੇ [12]ਛੁੱਟ ਨਾ ਜਾਵੇ ਪੱਕੀ ਰੀਝ ਦੇ ਲਈ ਭਾਵ ਨੂੰ ਲਓ। [ਗਢ=ਰੀਝ। ਗਾਢੋ=ਪੱਕੀ]।

*ਗੁਰ ਸ਼ੋਭਾ ਵਿਚ ਜੱਟ ਦਾ ਇਨਕਾਰ ਤੇ ਉਸ ਨੂੰ ਪਕੜਨਾ ਨਹੀਂ ਲਿਖਿਆ ਓਵੇ ਜੱਟ ਨੇ ਆਪੋ ਗੜ੍ਹੀ ਦੇ ਦੇਣੀ ਲਿਖੀ ਹੈ। 'ਗੁਰ ਸ਼ੋਭਾ' ਨ: ਪ:, ਗੁਰ ਬਿਲਾਸ ਆਦਿਕਾਂ ਤੋਂ ਪੁਰਾਣਤ ਹੈ ਓਥੇ ਐਉਂ ਲਿਖਿਆ ਹੈ:-ਖਬਰ ਸੁਨੀ ਜ਼ਿਮੀਂਦਾਰ ਨੇ ਮੱਧ ਬਸੈ ਚਮਕੌਰ। ਸੁਨਤ ਬਚਨ ਤਤਕਾਲ ਹੀ ਚਹੁ ਆਯੋ ਉਠ ਦਉਰ। ਹਾਥ ਜੋਰਿ ਐਸੇ ਕਹਨੋ ਬਿਨਤੀ ਸੁਣੋ ਕਰਤਾਰ। ਬਸੋ ਮੱਧ ਚਮਕੌਰ ਕੇ ਅਪਣੀ ਕਿਰਪਾ ਧਾਰਿ। ਤਬ ਸੁਆਮ ਸਾਹਿਬ ਭਏ ਛਾਡਿ ਬਾਗ ਕੋ ਠਉਰ। ਸਿੰਘ ਸਾਥ ਸਭਿ ਹੀ ਲੀਏ ਆਇ ਬਸੇ ਚਮਕਉਰ ॥ ੭ ॥ ੪੭੯ ॥

ਆਗੈ ਤਿਹ ਸੋਂ ਪ੍ਰਭੂ ਅਲਾਏ॥੫੬॥ 'ਕਹਾਂ ਦੁਰਗ ਕੋ ਪੌਰ ਬਤਾਵਹੁ ਚਲਿ ਆਗੈ ਦੁਲ੍ਹਵਾਵਹੁ। ਹੋਰਨ ਹੋਤ ਹਮਹੁ ਨੇ ਬਰਨਜੋ[1] ਸਕਲ ਭੇਤ ਸਮੁਝਾਵਹੁ'॥੬੦॥ਹਾਥ ਜੋਰਿ ਬੋਲਜੋ'ਸੁਨਿ ਪ੍ਰਭੁ ਜੀ! ਮੈਂ ਮਾਲਕ ਅਧਿ ਕੇਰੋ। ਘਰ ਦਾਰਿਦ ਸਭਿ ਗੁਜਰ ਤੰਗ ਹੈ ਵਧਜੋ ਸ਼ਰੀਕਾ ਮੇਰੋ॥ ੬੧ ॥ ਜੋ ਕੁਛ ਦਰਬ ਦੇਹੁ ਅਬਿ ਮੋ ਕੌ ਗਢ ਦੈ ਹੌਂ ਤੁਮ ਤਾਂਈ। ਜੋ ਖੋਲਹਿ ਨਹੀਂ ਕ੍ਰਾਂਖ ਕਿਵਾਰਾ ਥਿਰ ਅੰਤਰ ਦਿਢਤਾਈ[2]॥੬੨॥ ਮਮ ਘਰ ਮਹਿ ਇਕ ਅਲਪ ਦ੍ਵਾਰ ਹੈ ਤਹਿ ਕੌ ਕਰੋ ਪ੍ਰਵੇਸ਼ਾ ਭੀਤਰ ਹ੍ਵੈ ਤੁਮ ਪਿਖਿ ਕਰਿ ਲਾਯਕ ਚਹਹੁ ਕਰਹੁ ਕ੍ਰਿਤ ਤੈਸਾ[3]॥ ੬੩ ॥ ਸੁਨਿ ਸ਼੍ਰੀ ਪ੍ਰਭੁ ਤਰਗਸ[4] ਤੇ ਬਾਹਰ ਮੁਹਰ ਪਰਾਸ ਨਿਕਾਰੀ। ਦੁਰਬਲ ਜ਼ਿਮੀਦਾਰ ਕਰ ਦੀਨਸਿ ਹਰਖ਼ਤਿ ਚਲਜੋ ਅਗਾਰੀ॥ ੬੪ ॥ ਗਏ ਪੌਰ ਕੀ ਠੌਰ ਨਿਹਾਰੀ ਅਪਰ ਸਕਲ ਤਕਰਾਈ। ਕਰੇ ਕਿਵਾਰ ਅਸੰਜਤਿ ਗਾਢੇ ਹੁਇ ਅੰਤਰ ਦਿਢਤਾਈ॥ ੬੫ ॥ ਰਹਜੋ ਖੁਲ੍ਹਾਇ ਜਾਟ ਜੋ ਦੁਰਬਲ ਅੰਤਰ ਕੋ ਨਹਿ ਮਾਨੈਂ। ਸਿੰਘਨਿ ਭਨਜੋ ਹਨੈਂ ਇਹ ਮਾਲਕ ਪਕਰਜੋ ਲੇਹੁ ਪਛਾਨੈਂ[5]॥ ੬੬॥ "ਪਕਰਹੁ ਮਾਰਹੁ[6] ਭਖੈ ਨ ਖੋਲਹਿ,ਲੁਟ ਜੋ ਹੈ ਸਭਿ ਗ੍ਰਾਮਾ। ਲਾਖਹੁ ਲਸ਼ਕਰ ਬੈਰੀ ਤੁਮਰੋ ਨਾਸ਼ ਹੋਹਿ ਮਮ ਧਾਮਾ[7]॥੬੭॥ਅਪਨੇ ਸਦਨ ਦਿਸ਼ਾ ਤਬਿ ਗਮਨਜੋ ਕਹਿ, ਤਾਕੀ ਖੁਲ੍ਹਿਵਾਈ। ਪ੍ਰਥਮ ਜਾਟ ਬਰ ਸੰਗ ਬਰੇ ਗੁਰ, ਤਜਿ ਤੁਰੰਗ ਤਿਸ ਥਾਈ॥੬੮॥ ਪੰਚ ਸਿੰਘ ਪੁਨ ਤਜਿ ਤਜਿ ਹਯ ਕੋ ਅੰਤਰ ਭਏ ਪ੍ਰਵੇਸ਼ਾ। ਖੋਲਿ ਪੌਰ ਕੋ ਸਿੰਘ ਬਰੇ ਤਬਿ ਦਈ ਸਜ਼ਾਇ ਵਿਸ਼ੇਸ਼ਾ[8]† ॥ ੬੯ ॥ ਦਏ ਨਿਕਾਰ ਵਹਿਰ ਨਰ ਤ੍ਰਿਯ ਸਭਿ ਕਹਿ ਕਰਿ ਬਡ ਦੇ ਤ੍ਰਾਸਾ। ਲਰਨ ਸਮੱਗ੍ਰੀ ਅੰਤਰ ਲੇ ਗਨ ਦਿਢ ਕੀਨੋ ਚਹੁੰ ਪਾਸਾ॥੭੦॥ ਕਰੀ ਮੋਰਚਾਬੰਦੀ ਤਤਛਿਨ ਥਾਹੀ ਪੌਰ ਅਟਾਰੀ[9]। ਚਹਜੋ ਜੁ ਅੰਤਰ ਸੰਚਨ ਕਰਿਕੈ ਬੈਠੇ ਗੁਰ ਭਟ ਭਾਰੀ॥੭੧॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਚਮਕੋਰ ਆਗਵਨ' ਪ੍ਰਸੰਗ ਬਰਨਨੰ ਨਾਮ ਚਤੁਰ ਤ੍ਰਿੰਸਤੀ ਅੰਸੂ ॥ ੩੪ ॥

---

[1]ਕਿਹਾ ਹੈ। [2]ਦਰ ਤਕੜਾਈ ਕਰਕੇ ਠਹਿਰਨਗੇ। [3]ਛੱਵੇ ਵਿੱਚੋਂ। [4]ਇਹ ਜੋ ਵੜਿਆ ਹੋਇਆ ਹੈ ਮਾਲਕ ਅਸੀਂ ਮਾਰ ਦਿਆਂਗੇ ਇਹ ਪਛਾਣ ਲਓ। [5]ਮੰਦਰਲੀਆਂ ਨੇ ਕਿਹਾ। [6]ਚਾਹੇ ਫੜੋ ਚਾਹੇ ਮਾਰੋ। [7]ਛਾਵ ਸਜ਼ਾ ਦਾ ਡਰ ਦੇਕੇ। [8]ਅਟਾਰੀ ਤੇ ਦਰਵਾਜ਼ੇ ਦੀ ਬਾਹੀ ਵੱਲ।

*ਇਹ ਆਦਮੀ ਗਜ਼ੀ ਦੇ ਮਾਲਕਾਂ ਵਿਚੋਂ ਹੈ ਪਰ ਹੋ ਫ਼ਰਾ ਗ਼ਰੀਬ। †ਹੁਰ ਛੋਡਾ ਦੇ ਲਿਖੇ ਮੂਜਬ ਏਹ ਸਭ ਗ਼ਲਤ ਹੈ। ਦੇਖੋ ਪਿਛਲੇ ਸਫੇ ਦੇ ਹੇਠਲੀ ਟੂਕ।

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਚੌਥੀ

ਕਵੀ ਸੁੱਖਾਮਣੀ ਭਾਈ ਸੰਤੋਖ ਸਿੰਘ

ਭਾਸ਼ਾ ਵਿਭਾਗ, ਪੰਜਾਬ

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਜਿਲਦ ਚੌਦਵੀਂ

ਕਵਿ ਚੜਾਮਣਿ ਭਾਈ ਸੰਤੋਖ ਸਿੰਘ ਜੀ

ਕ੍ਰਿਤ

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

[ਰੁਤ ਛੇਵੀਂ ਮੁੱਕੀ, ਅੰਸ ੧ ਤੇ ੨ (ਅੰਤਮ ਭਾਗ)]

ਮੰਗਲਾਂ ਦੀ ਭਾਵਾਰਥ ਪ੍ਰਕਾਸ਼ਨੀ ਟੀਕਾ

ਅਤੇ ਸ਼ੇਸ਼

ਪ੍ਰਯਾਵਾਂ ਤੇ ਉੱਧਾਰਾਂ ਸਮੇਤ ।

ਸੰਪਾਦਿਤ :—

ਪਦਮ ਭੂਸ਼ਨ ਭਾਈ ਸਾਹਿਬ ਡਾਕਟਰ ਵੀਰ ਸਿੰਘ ਜੀ

(ਕਰਤਾ 'ਕਲਗੀਧਰ ਚਮਤਕਾਰ')

ਭਾਸ਼ਾ ਵਿਭਾਗ, ਪੰਜਾਬ

SRI GUR PARTAP SURAJ GRANTH VOL. XIV (in Punjabi)

Kavi Churamani Bhai Santokh Singh
Editor : Bhai Vir Singh

ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਜਿਲਦ ਚੌਦਵੀਂ

ਕਵੀ ਚੂੜਾਮਣੀ ਭਾਈ ਸੰਤੋਖ ਸਿੰਘ
ਸੰਪਾਦਕ : ਭਾਈ ਵੀਰ ਸਿੰਘ

© ਭਾਸ਼ਾ ਵਿਭਾਗ, ਪੰਜਾਬ

ਦੂਜਾ ਐਡੀਸ਼ਨ : 2011
ਕਾਪੀਆਂ : 1000
ਕੀਮਤ : 250.00

1120 – ਹ. ਪੁ. – 1583

ਪ੍ਰਕਾਸ਼ਕ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ
ਛਾਪਕ : ਚੰਡੀਗੜ੍ਹ ਪਬਲੀਸ਼ਿੰਗ ਹਾਊਸ, ਚੰਡੀਗੜ੍ਹ
ਰਾਹੀਂ : ਕੰਟਰੋਲਰ, ਛਪਾਈ ਤੇ ਸਟੇਸ਼ਨਰੀ ਵਿਭਾਗ, ਪੰਜਾਬ, ਚੰਡੀਗੜ੍ਹ

ਪ੍ਰਸੰਗ	ਅੰਸੂ	ਪੰਨਾ
ਰੁਤ ਛੇਵੀਂ—ਜਾਰੀ।		
ਚਮਕੌਰ ਵਿਚ ਸਾਵਧਾਨੀ।	੩੫	੫੮੭੬
ਚਮਕੌਰ ਯੁੱਧ ਆਰੰਭ।	੩੬	੫੮੮੧
ਸਿੰਘਾਂ ਦਾ ਜੂਝਣਾ।	੩੭	੫੮੮੬
ਚਮਕੌਰ ਜੰਗ—ਜਾਰੀ।	੩੮	੫੮੯੦
ਬਾਬਾ ਅਜੀਤ ਸਿੰਘ ਜੀ ਦਾ ਯੁੱਧ।	੩੯	੫੮੯੪
ਬਾਬਾ ਫ਼ੋਰਾਵਰ ਸਿੰਘ ਜੀ ਦਾ ਯੁੱਧ।	੪੦	੫੮੯੯
ਪੰਥ ਨੂੰ ਗੁਰਤਾ। ਚਮਕੌਰੋਂ ਨਿਕਲਨਾ।	੪੧	੫੯੦੩
ਮਾਛੀਵਾੜੇ।	੪੨	੫੯੦੮
ਭਾ: ਮਿੱਤ ਸਿੰਘ ਹੋਰਾਂ ਦਾ ਜੂਝਣਾ।	੪੩	੫੯੧੩
ਸਿੰਘ ਮਿਲੇ। ਗੁਲਾਬੇ ਦੇ ਬਾਗ਼ ਵਿਚ ਡੇਰਾ।	੪੪	੫੯੧੭
ਮਾਛੀਵਾੜੇ। ਮਾਹੀ।	੪੫	੫੯੨੧
ਉੱਚ ਦੇ ਪੀਰਾਨ ਪੀਰ।	੪੬	੫੯੨੪
ਕਰਦ ਭੇਟ। ਟੂਰ ਪੁਰੀਆ ਸੱਜਦ।	੪੭	੫੯੩੦
ਫੱਤਾ। ਨਬੀ ਖ਼ਾਂ ਖਾਂ ਵਿਦਾ।	੪੮	੫੯੩੪
ਮਾਨੰ ਸਰਹਿੰਦ ਭੇਜਨਾ। ਰਾਇ ਕੱਲੇ ਦੀ ਧਰਮ ਵਿੱਥਜਾ।	੪੯	੫੯੪੦
ਮਾਹੀ ਦੀ ਜ਼ਬਾਨੀ ਸਾਕਾ ਸੁਹਿੰਦ।	੫੦	੫੯੪੫
ਮਾਹੀ ਦੀ ਜ਼ਬਾਨੀ ਸਾਕਾ ਸੁਹਿੰਦ।	੫੧	੫੯੪੯
ਮਾਹੀ ਦੀ ਜ਼ਬਾਨੀ ਸਾਕਾ ਸੁਹਿੰਦ।	੫੨	੫੯੫੨
ਕੱਲੇ ਨੂੰ ਕ੍ਰਿਪਾਨ ਬਖਸ਼ੀ। ਦੀਨੇ ਪੁੱਜੇ।	੫੩	੫੯੫੮
ਰਾਇ ਕੱਲੇ ਦੀ ਵੰਸ਼ ਦਾ ਲ।	੫੪	੫੯੬੨
ਭਾਈ ਧਰਮ ਸਿੰਘ ਨੂੰ ਸ਼ਹੀਦ ਦਰਸ਼ਨ। ਸ਼ਮੀਰ।	੫੫	੫੯੬੬
ਸੀਤ ਪ੍ਰਸਾਦਿ ਦਬਾਯਾ। ਸ਼ਮੀਰ ਦੇ ਅਨੇਕ ਜਨਮ ਸੁਪਨੇ ਵਿਚ ਭੁਗਾਏ।	੫੬	੫੯੭੦
ਦਯਾਲਦਾਸ ਨੂੰ ਵਰ। ਜ਼ਫ਼ਰਨਾਮਾ।	੫੭	੫੯੭੬
ਜ਼ਫ਼ਰਨਾਮਾ। ਦੀਨਿਓਂ ਚੜ੍ਹਨਾ।	੫੮	੫੯੮੩
ਐਨ ਪਹਿਲਾ।		
ਮੰਗਲ। ਭਾਈ ਭੁਗਤੂ ਜਾਣਾ।	੧	੫੯੮੮
ਭਾਈ ਬਹਿਲੋ ਦੀ ਬੰਸ। ਤਿੱਤਰ ਉਧਾਰ। ਪੁੰਘਣੀਆਂ ਸਿੰਘ।	੨	੫੯੯੬
ਬੰਦਰ, ਬਰਗਾੜੀ, ਬਹਿਬਲ, ਸਿਉਰਾਮੀ ਆਦਿ ਗ੍ਰਾਮਾਂ ਵਿਚ ਜਾਣਾ।	੩	੬੦੦੧
ਕੋਟ ਕਪੂਰੇ।	੪	੬੦੦੬
ਸਰਹਿੰਦ ਫੌਜ ਦੀ ਚੜ੍ਹਾਈ। ਢਿੱਲਵੀਂ ਕੋਲ ਪਾਸ।	੫	੬੦੦੯
ਕੋਠਾ, ਮਲੂਕਾ ਗ੍ਰਾਮ। ਇਕ ਦੀਵਾਨੇ ਦਾ ਨਿਸਤਾਰਾ।	੬	੬੦੧੬
ਖਿਦਰਾਣੇ ਵੱਲ ਨੂੰ ਟੁਰਨਾ। ਜੁਗਰਾਜ ਜੱਟ।	੭	੬੦੨੦
ਦਾਨੇ ਦੇ ਪੁੱਤ੍ਰ ਨੂੰ ਬਖਸ਼ਨਾ। ਮਾਝੇ ਦੇ ਸਿੰਘਾਂ ਦਾ ਬਿਦਾਵਾ।	੮	੬੦੨੪
ਮਾਝੇ ਦੇ ਸਿੰਘਾਂ ਨੇ ਮੁੜਕੇ ਜੰਗ ਕਰਨਾ।	੯	੬੦੨੮
ਤੁਰਕਾਂ ਨਾਲ ਖਿਦਰਾਣੇ ਜੰਗ।	੧੦	੬੦੩੩
ਮਾਈ ਭਾਗੋ। ਤੁਰਕਾਂ ਦਾ ਪਿੱਛੇ ਮੁੜਨਾ।	੧੧	੬੦੩੭
ਗੁਰੂ ਜੀ ਦੀਆਂ ਬਖਸ਼ਿਸ਼ਾਂ। ਮਹਾਂ ਸਿੰਘ।	੧੨	੬੦੪੦
ਮਾਈ ਭਾਗੋ। ਚਿਰਜੀਵੀ ਹੋ ਤਾਰਨਾ।	੧੩	੬੦੪੪
ਖੇਸ ਦਾ ਭੇਸ। ਭੇਡਾਂ ਨੂੰ ਬਖਸ਼ਿਸ਼। ਬਾਜ਼ੀਦ ਪੁਰ।	੧੪	੬੦੪੯

ਪ੍ਰਸੰਗ	ਦਫ਼ਾ	ਪੰਨਾ
ਘੋਗੜ ਉਧਾਰ। ਹੁਕਮ ਨਾਥ ਕਾਂ, ਸਰ ਨ ਉਧਾਰ। ਬੇਰਾੜਾਂ ਤਨਖਾਹਾਂ ਮੰਗੀਆਂ। ਤਨਖਾਹਾਂ ਦਿੱਤੀਆਂ। ਦਾਨ ਸਿੰਘ ਨੇ ਅੰਮ੍ਰਿਤ ਛਕਿਆ। ਬਹਿਮੀਸ਼ਾਹ ਨੂੰ ਅੰਮ੍ਰਿਤ ਛਕਾਯਾ। ਦਿਵਾਨੇ ਨੂੰ ਬਖਸ਼ਿਸ਼। ਸ੍ਰੀਤਸਰ। ਤਲਵੰਡੀ ਭੱਲੇ ਪਾਸ। ਬਾਹਰ ਡੇਰਾ। ਦੋਨੋ ਮਹਿਲ ਮਿਲੇ। ਬੱਬੇ ਦੀ ਮਾਈ ਨੂੰ ਵਰ। ਭਾਈ ਭਗਤੂ ਵੰਸ਼। ਗੋਦੜੀਆ ਸਿੰਘ। ਭਾਗੋ। ਭੱਲਾ। ਰਾਮ ਸਿੰਘ ਭਾਈ ਕੇ ਚੱਕ। ਦਯਾਲਦਾਸ। ਬਠਿੰਡਿਓਂ ਕਾਣਾ ਦੇਊ ਕੱਢਣਾ। ਸੱਸੀ ਦਾ ਗੀਤ। ਬਠਿੰਡੇ ਦੀ ਕਥਾ। ਦਯਾਲਦਾਸ ਨੂੰ ਬਖਸ਼ਿਆ। ਮੀਂਹ ਵਰਸਾਯਾ। ਤਾਪ ਹਟਾਯਾ। ਪਹਿਲੇਦਾਰਾਂ ਖੇਡਾ ਦੇਖਿਆ। ਮੀਂਹ ਬੰਦ ਕਰਾਯਾ। ਭਾਃ ਬੂਲਣ ਸਿੰਘ। ਸੰਗਤ ਨੂੰ ਜੰਗ ਸਿਖਾਯਾ। ਭੱਲੇ ਨੂੰ ਅੰਮ੍ਰਿਤ ਛਕਾਯਾ। ਫੂਲਵੰਸ਼ ਦੇ ਵਡਕੇ। ਖੈਰੀਹਰ। ਮਾਲਵੇ ਨੂੰ ਵਰ। ਕਾਲੇ ਦੀ ਮੌਤ। ਜ਼ਫਰਨਾਮਾ ਔਰੰਗਜ਼ੇਬ ਪਾਸ। ਦੱਖਣ ਜਾਣ ਦੀ ਸਲਾਹ। ਅਭੈ ਰਾਮ। ਦੀਵਾਨੇ ਚੋਰੀ ਨੱਸੇ। ਫੂੱਲਾ ਨੱਸਿਆ। ਨੰਹਰ ਦਾ ਜੋਤਸ਼ੀ। ਕਬੂਤਰ ਜਿਵਾਏ। ਪਰਮ ਸਿੰਘ	੧੫ ੧੬ ੧੭ ੧੮ ੧੯ ੨੦ ੨੧ ੨੨ ੨੩ ੨੪ ੨੫ ੨੬ ੨੭ ੨੮ ੨੯ ੩੦ ੩੧ ੩੨ ੩੩	੬੦੫੪ ੬੦੫੮ ੬੦੬੧ ੬੦੬੫ ੬੦੭੦ ੬੦੭੫ ੬੦੭੬ ੬੦੮੩ ੬੦੮੭ ੬੦੬੧ ੬੦੬੫ ੬੧੦੦ ੬੧੦੫ ੬੧੧੦ ੬੧੧੪ ੬੧੧੮ ੬੧੨੨ ੬੧੨੮ ੬੧੩੪

ਪ੍ਰਸੰਗ	ਦਫ਼ਾ	ਪੰਨਾ
ਧਰਮ ਸਿੰਘ।	੩੪	੬੧੪੦
ਭਾਈ ਰਾਮ ਸਿੰਘ ਦਾ ਨੱਸਣਾ।	੩੫	੬੧੪੪
ਦਾਦੂ ਦੁਆਰੇ ਬਿਬੇਕ।	੩੬	੬੧੫੦
ਮਹੰਤ ਵਲੋਂ ਭੰਡਾਰਾ। ਭਾਃ ਦਯਾ ਸਿੰਘ ਜੀ ਵਾਪਸ ਆਏ।	੩੭	੬੧੫੪
ਸਫਰ। ਬਘੌਰ ਵਿਚ ਡੇਰਾ।	੩੮	੬੧੫੮
ਬਘੌਰ ਵਿਖੇ ਜੰਗ।	੩੯	੬੧੬੨
ਬਹਾਦਰ ਸ਼ਾਹ ਨਾਲ ਮੇਲ।	੪੦	੬੧੬੭
ਬਹਾਦੁਰਸ਼ਾਹ ਤੇ ਤਾਰਾ ਆਜ਼ਮ ਦਾ ਜੰਗ।	੪੧	੬੧੭੧
ਬਹਾਦਰ ਸ਼ਾਹ ਦੀ ਜਿੱਤ ਤੇ ਰਾਜ ਪ੍ਰਾਪਤ।	੪	੬੧੭੫
ਦਿੱਲੀ ਜਾਣਾ। ਮਾਤਾ ਜੀ ਨੂੰ ਪਿਛੇ ਛੋੜਨਾ।	੪੩	੬੧੭੯
ਮਾਤਾ ਜੀ ਉਪਦੇਸ਼। ਪਾਰਕਪੁੱਤ੍ਰ।	੪੪	੬੧੮੩
ਮਥੁਰਾ, ਬੰਦਰ। ਪਵਿੱਤ੍ਰ ਜਲ ਨਿਰਨਾ। ਆਗਰੇ ਪੁੱਜਣਾ।	੪੫	੬੧੮੭
ਖਾਨਖਾਨਾ ਨੂੰ ਸੁਖੀ ਕੀਤਾ। ਸ਼ਾਹ ਨਾਲ ਮੇਲ।	੪੬	੬੧੯੧
ਨੌ ਨਿਧ ਖੱਤ੍ਰੀ। ਕੋਸ਼।	੪੭	੬੨੦੩
ਖਾਨਖਾਨਾ। ਕਰਾਮਾਤ ਦਾ ਉੱਤ੍ਰ।	੪੮	੬੨੦੭
ਸਿੱਖ ਸੁਤਾ ਦਾ ਧਰਮ ਰੱਖਨਾ।	੪੯	੬੨੧੨
ਤੀਰ ਚਲਾਉਨਾ। ਸ਼ੇਰ ਸ਼ਿਕਾਰ। ਰੋਸ਼ਨ ਸਿੰਘ।	੫੦	੬੨੧੬
ਬਹਾਦਰ ਸ਼ਾਹ ਇਕਰਾਰੋਂ ਫਿਰਿਆ।	੫੧	੬੨੨੦

ਐਨ ਦੂਜਾ

ਮੰਗਲ। ਸ਼ਾਹਦੀ ਚੜਤ ਤੇ ਚੜ੍ਹਾਈ। ਮਾਨ ਸਿੰਘ ਸ਼ਹੀਦ ਹੋਯਾ।	੧	੬੨੨੪
ਬੁਰਹਾਨ ਪੁਰ।	੨	੬੨੨੯
ਬੁਰਹਾਨ ਪੁਰ ਸਾਧੂ ਨਿਹਾਲ ਕੀਤਾ।	੩	੬੨੩੨

ਪ੍ਰਸੰਗ	ਅੰਸੂ	ਪੰਨਾ
ਨਦੇੜ ਪਹੁੰਚੇ, ਜਗ੍ਹਾ ਦੇ ਚਿੰਨ੍ਹ ਵੱਸੇ, ਜ਼ਮੀਨ ਮੁੱਲ ਖਰੀਦੀ । ਬੰਦਾ ਮਿਲਾਪ ।	੪	੬੨੩੫
ਬੰਦੇ ਨੂੰ ਬਖਸ਼ਿਸ਼ ।	੫	੬੨੩੯
ਦੰਦੇ ਨੇ ਪੈਰ ਜਮਾਉਣੇ ।	੬	੬੨੪੩
ਦੰਦੇ ਦੀ ਵਿਜਯ, ਦਲ ਵਧਣਾ । ਸਢੌਰਾ ਮਾਰਨਾ ।	੭	੬੨੫੧
ਵਜ਼ੀਰ ਖਾਂ ਨਾਲ ਮੁਕਾਬਲਾ ।	੮	੬੨੫੭
ਵਜ਼ੀਰ ਖਾਂ ਮਾਰਨਾ । ਸਰਹਿੰਦ ਉਜਾੜਨਾ ।	੯	੬੨੬੨
ਪਹਾੜੀਆਂ ਤੇ ਚੜ੍ਹਾਈ ।	੧੦	੬੨੬੭
ਬੰਦੇ ਦਾ ਹੋਰ ਹਾਲ ।	੧੧	੬੨੭੨
ਸ਼ਾਹ ਨੇ ਗੁਰੂ ਜੀ ਤੋਂ ਮੁਆਫੀ ਮੰਗੀ। ਬੰਦੇ ਦਾ ਤੇਜ ਛੀਨ ।	੧੨	੬੨੭੮
ਸ਼ਿਕਾਰ ਘਾਟ, ਨਰੀਨਾ ਘਾਟ ਆਦਿ ।	੧੩	੬੨੮੨
ਮਾਤਾ ਸਾਹਿਬ ਦੇਵਾਂ ਦਿੱਲੀ ਆਏ। ਹਿੰਦੂ ਤੁਰਕ ਮਤ ਮੁਕਾਬਲਾ । ਖਾਲਸਾ ਤੀਜਾ ।	੧੪	੬੨੮੬
ਗੁਲ ਮੇਂ ਪਠਾਣ ।	੧੫	੬੨੯੦
ਪਠਾਣ ਨੇ ਜਮਧਰ ਗੁਰੂ ਜੀ ਨੂੰ ਮਾਰਨੀ ।	੧੬	੬੨੯੪
ਜ਼ਖਮ ਸੀਉਣੇ ।	੧੭	੬੨੯੮
ਜ਼ਖਮ ਦੇ ਤੋਪੇ ਟੁੱਟੇ । ਜੱਗ ਕੀਤਾ।	੧੮	੬੩੦੧
ਉਪਦੇਸ਼ ।	੧੯	੬੩੦੫
ਜੋਤੀ ਜੋਤ ਸਮਾਉਣ ਦੀ ਤਿਆਰੀ ।	੨੦	੬੩੧੯
ਸੰਗਤ ਨੂੰ ਉਪਦੇਸ਼ ।	੨੧	੬੩੨੨
ਜੋਤੀ ਜੋਤ ਸਮਾਉਣਾ ।	੨੨	੬੩੨੭
ਸੰਤ ਨੂੰ ਦਰਸ਼ਨ, ਬਾਲੇ ਰਾਇ ਦੀ ਸਹਾਇਤਾ ।	੨੩	੬੩੩੦
ਮਹਲਾਂ ਨੂੰ ਖਬਰ । ਬਾਬਾ ਬੰਦਾ ਘੇਰੇ ਵਿਚ ।	੨੪	੬੩੩੪
ਬਾਬਾ ਬਿਨੋਦ ਸਿੰਘ ਤੇ ਕਾਹਨ ਸਿੰਘ ਦਾ ਜਾਣਾ ਤੇ ਬੰਦੇ ਦਾ ਅੰਤ ।	੨੫	੬੩੩੯
ਅਜੀਤ ਸਿੰਘ ਪਾਲਕ ਪੁੱਤ੍ਰ ।	੨੬	੬੩੪੨
ਪਾਲਕ ਦੇ ਕੇਸਾਂ ਦੀ ਬੇਅਦਬੀ ।	੨੭	੬੩੫੨
ਮਾਤਾ ਜੀ ਨੇ ਤਜਾਗਣਾ । ਬੇਨਵਾ ਮਾਰਨਾ ।	੨੮	੬੩੫੯
ਪਾਲਕ ਦਾ ਫੜਿਆ ਜਾਣਾ ।	੨੯	੬੩੬੨
ਮਾਰਿਆ ਜਾਣਾ । ਮਾਤਾ ਜੀ ਮਥਰਾ ਗਏ ।	੩੦	੬੩੬੯
ਹਠੀ ਸਿੰਘ ਦੀ ਕਰਤੂਤ ।	੩੧	੬੩੭੩
ਮਾਤਾ ਜੀ ਦਿੱਲੀ ਆਏ ।	੩੨	੬੩੭੭
ਮਾਤਾ ਜੀ ਗੁਰਪੁਰੀ ਪਯਾਨ ।	੩੩	੬੩੮੧
ਆਨੰਦ ਪੁਰ ਦੇ ਸੋਢੀ ।	੩੪	੬੩੮੫
ਮੰਗਲ ਅੰਤਲੇ ।	੩੫	੬੩੯੩

੧. ਨਕਸ਼ਾ ਬਾਬੇ ਬੰਦੇ ਦੀਆਂ ਮੱਲਾਂ ਦਾ । ੬੨੬੦

੨. ਤਸਵੀਰ ਹੁਕਮ ਨਾਮਾ ਬਾਬਾ ਬੰਦਾ ਸਿੰਘ । ੬੩੫੧

੩੫. [ਚਮਕੌਰ ਵਿਚ ਸਾਵਧਾਨੀ]।

ਦੋਹਰਾ ॥ ਸ਼੍ਰੀ ਸਤਿਗੁਰ ਕਰਿ ਕਾਇਮੀ ਥਿਰੇ ਦੁਰਗ ਕੇ ਮਾਂਹਿ। ਪੀਛੇ ਲਸ਼ਕਰ ਸ਼ੱਤ੍ਰੂ ਕੋ ਖੋਜਤਿ ਪ੍ਰਾਪਤਿ ਨਾਂਹਿ[1] ॥੧॥ ਲਲਿਤ ਪਦ ਛੰਦ॥ ਕੋਚਿਤ ਕਹੈਂ 'ਗੁਰੂਰਣ ਜੂਝਨੋ ਬਹੁਤੇ ਥਾਨ ਪ੍ਰਹਾਰੇ। ਅਰਨੋ ਰਹਨੋ ਕਰਿ ਜੁੱਧ ਬਡੇਰਾ ਬ੍ਰਿੰਦਹਿ ਬੀਰ ਬਿਦਾਰੇ' ॥ ੨ ॥ ਕੋਚਿਤ ਕਹੈਂ 'ਅੱਗੂ ਹੀ ਗਮਨਨੋਂ ਖੋਜ ਤੁਰੰਗ ਨਿਹਾਰੋ। ਨਹਿਂ ਮਰਿਬੋ ਮਹਿਂ ਰਣ ਤੇ ਆਵਤਿ ਕਰਾਮਾਤਿ ਅਤਿ ਭਾਰੋ ॥ ੩ ॥ ਤਮ ਮਹਿ ਲਰਤੇ ਕਛੂ ਨ ਸੂਝਨੋ ਕੋ ਬਚ ਕੋ ਲਰਿ ਮਾਰਾ[2]। ਮਰੇ ਹਜ਼ਾਰਹੁੰ ਬੀਰ ਤੁਰੰਗਮ ਪਰਨੋ ਖੇਤ ਰਣ ਭਾਰਾ' ॥ ੪ ॥ ਇੱਤਮਾਦਿਕ ਮਿਲਿ ਨਿਰਣੈ ਕਰਿ ਕਰਿ–ਕਿਤ ਗਮਨੈ?–ਨਹਿਂ ਸੂਝੈ।ਆਗੇ ਤੇ ਪਾਛੇ ਤੇ ਆਵਤਿ ਸਤਿਗੁਰ ਕੀ ਸੁਧਿ ਬੂਝੈਂ[3] ॥ ੫ ॥ ਨਿਸ ਮਹਿਂ ਤਿਮਰ ਪਰਸਪਰ ਲਰਿ ਮਰਿ ਘਾਇਲ ਤੁਰਕ ਪਹਾਰੀ। ਸੁਰਤ ਸੰਭਾਰਿ ਸੰਭਾਰਿ ਪਰੇ ਮਗ ਤ੍ਰਾਸ ਕਰੈਂ ਉਰ ਭਾਰੀ ॥ ੬ ॥ ਜੋ ਅਨੰਦਪੁਰਿ ਕੀ ਬਡ ਸੈਨਾ ਰੋਪਰ ਲਰਿ ਲਰਿ ਹਾਰੇ। ਤਿਨ ਤੇ ਛੂਟਨੋ ਸੰਗ ਗੁਰ ਕੇਰਾ ਪਚਿ ਪਚਿ ਝਖੇ ਗਵਾਰੇ॥੭॥ ਦਿੱਲੀ ਤੇ ਜੋ ਦਸ ਲਖ ਪਹੁੰਚੀ ਤਿਨਹੁੰ ਗੁਰੂ ਸੁਧਿਪਾਈ।'ਨਿਕਸਿ ਅਨੰਦ ਪੁਰਿ ਤੇ ਬਹ ਜੂਝੇ ਰਹੀ ਚਮੂੰ ਪਿਛਵਾਈ ॥ ੮ ॥ ਨਾਮ ਗ੍ਰਾਮ ਚਮਕੌਰ ਤੁੰਗ ਥਲ ਆਇ ਸੁ ਕਾਇਮ ਕੀਨਾ'। ਦਈ ਸਕਲ ਸੁਧਿ ਗਯੋ ਜਾਟ ਇਕ 'ਹਮ ਕੋ ਗੁਰ ਗਹਿ ਲੀਨਾ॥ ੯ ॥ ਦੈ ਸਜਾਇ ਘਰ ਛੀਨ ਸੁ ਲੀਨਾ ਆਪ ਬਰਨੋ ਬਿਚ ਆਈ।ਚਾਲੀ ਕੈ ਪਚਾਸ ਸੰਗ ਭਟ ਹੈਂ ਅਪਰ ਮਰੇ ਸਮੁਦਾਈ ॥ ੧੦ ॥ ਨਰ ਦਾਰਾ ਜੋ ਸਦਨ ਮਝਾਰਾ ਦਏ ਕਾਢਿ ਬਰਿਆਈ। ਭਯੋ ਪ੍ਰਵੇਸ਼ ਆਪ ਗਢ ਲਖਿ ਕਰਿ ਹੈ ਨਹਿਂ ਸਕਹਿ ਲਰਾਈ॥੧੧॥ਨਹਿਂ ਮੁਰਚਾ,ਨਹਿਂ ਪਰਖਾ[4]ਦੀਰਘ, ਪੌਰ ਠੌਰ ਨਹਿਂ ਗਾਢੀ। ਗਮਨਤਿ ਮਾਰਗ ਪਿਖਿ ਪ੍ਰਵੇਸ਼ ਭਾ ਚਲਹੁ ਆਪ ਲਿਹੁ ਕਾਢੀ' ॥ ੧੨ ॥ ਸੁਨੇ ਤੁਰਕ ਤਬਿ ਹਯਨਿ ਧਵਾਏ ਗਨ ਧੌਂਸੇ ਧੁੰਕਾਰੇ। ਉਡੀ ਧੂਰ ਅਸਮਾਨ ਗਯੋ ਭਰਿ ਬਡੋ ਅੰਧੇਰ ਗੁਬਾਰੇ ॥੧੩॥ ਛਾਦ ਲੀਨ ਸੂਰਜ ਕੋ ਸਾਰੇ ਹਾਥ ਪਸਾਰ ਨ ਦੀਖੇ। ਚਲੀ ਆਇ ਚਮਕੌਰ ਚਮੂੰ ਸਭਿ ਉਛਲਿ ਸਮੁੰਦ ਸਰੀਖੇ ॥ ੧੪ ॥ ਸ੍ਰੈਯਾ ॥ ਜੋ ਤੁਰਕਾਨ ਬਿਖੈ ਸਰਦਾਰ ਕਹੌਂ ਤਿਨ ਨਾਮ ਸੁਨੋਸਮੁਦਾਈ:–ਨਾਹਰਖਾਂ ਭਟ, ਗੈਰਤਖਾਂ ਪੁਨ, ਖ਼ਾਨ ਪੁਲਾਦ ਨੇ ਬਾਗ ਉਠਾਈ।ਖਾਂ ਇਸਮਾਇਲ,

[1](ਗੁਰੂ ਜੀ) ਲੱਭਦੇ ਨਹੀਂ। [2]ਕੌਣ ਬਚਿਆ ਤੇ ਕੌਣ ਲੜਕੇ ਮਾਰਿਆ ਗਿਆ ਹੈ। [3]ਅੱਗੋਂ ਪਿੱਛੋਂ ਆਉਂਦਿਆਂ ਤੋਂ ਸਤਿਗੁਰਾਂ ਦਾ ਪਤਾ ਪੁੱਛਦੇ ਹਨ। [4]ਖਾਈ।

ਖਾਨ ਬਹਾਦਰ, ਖਾਂ ਅਸਮਾਨ ਅਧੋ ਢਿਗ ਧਾਈ।ਖਾਂ ਸੁਲਤਾਨ, ਜਹਾਂਨ-ਖਾਂ ਬੀਰ ਪਠਾਨਨ ਭੀਰ ਗਨੀ ਕਿਮ ਜਾਈ ॥੧੫॥ਕਵਿੱਤ॥ ਮੀਆਂ ਖਾਨ, ਭੂਰੇਖਾਨ, ਮੈਦਖਾਨ, ਨੂਰੇਖਾਨ, ਫੂਲਖਾਨ, ਗੁਲਖਾਂ, ਹੁਸੈਨਖਾਨ ਧਾਯੋ ਹੈ। ਬਲੀ ਬੇਗ ਮੁਜ਼ਾਲ ਕਮਾਨ ਗਹਿ ਬੇਗ ਜੁਤਿ ਅਪਰ ਖ਼ਲੀਲਖਾਨ ਦਲ ਉਮਡਾਯੋ ਹੈ।ਮਿਰਜ਼ਾ ਹਯਾਤਬੇਗ,ਸੈਨਾਸੈਂ ਕਰਮਬੇਗ,ਸੱਯਦ ਮਹਿ-ਮੂਦ ਅਲੀ ਯੌਂ ਸ਼ਿਤਾਬ ਆਯੋ ਹੈ। ਬੀਰ ਬੇਗ ਜਾਫਰ ਇਮਾਨ ਹਾਨਿ ਕਾਫਰ ਭੇ ਕਸਮ ਕੁਰਾਨ ਕੀ ਕੁਫਰ ਕਹਿਵਾਯੋ ਹੈ ॥ ੧੬ ॥ ਕੋਊ ਰੰਗ ਕਾਰੇ ਹੈਂ,ਕੁਰੂਪ ਹੀ ਸੁਧਾਰੇ ਸਾਰੇ,ਕੋਊ ਰੰਗ ਭੂਰੇ ਜੰਗ ਸੂਰੇ ਜਗਜਾਨੀਐ। ਪਸ਼ਤੋ ਬਕਨ ਹਾਰੇ, ਉਜ਼ਬਕ ਭਾਰੇ ਭਾਰੇ[1], ਕਾਬਲੀ ਕੰਧਾਰੀ, ਦਾਉਜ਼ਈ[2] ਕੋ ਬਖਾਨੀਐ। ਹਬਸ਼ੀ, ਪਸ਼ੌਰੀ, ਕੋਊ ਬਲਖ ਬੁਖਾਰੀ ਹੁਤੇ, ਰੂਸੀ, ਗਨ ਰੂਮੀ, ਗ੍ਰਿਹ ਗਜ਼ਨੀ ਪ੍ਰਮਾਨੀਐ। ਕੋਊ ਢੱਠੇ, ਭੱਖਰੀ[3], ਇਰਾਨੀ ਔ ਅਰੇਵੀ[4]ਮਿਲਿ ਕੋਊ ਕਸ਼ਮੀਰੀ*ਜਿਨ ਬੋਲ ਨ ਪਛਾਨੀਐ ।੧੭॥ ਆਈ ਦਸ ਲਾਖ ਜਬਿ ਪੀਛੇ ਕੀ ਜੁ ਸੈਨਾ ਸਭਿ ਸੁਨੀ ਸੁਧਿ ਖ੍ਵਾਜ ਮਰਦੂਦ ਆਦਿ ਧਾਏ ਹੈਂ । 'ਗੁਰੂ ਚਮਕੌਰ ਠੌਰ ਕਾਇਮੀ ਕਰੀ ਹੈ ਦੌਰਿ, ਆਈ ਚਮੂੰ ਔਰ ਤਿਨੋ ਫੇਰ ਘੇਰ ਪਾਏ ਹੈਂ।ਜੁਝੇ ਨ ਪਿਛਾਰੀ ਜੇਗ", ਹੋਤਿਹੈ ਅਗਾਰੀ ਅਬਿ, ਸੁਨਿਕੈ ਸਮੂਹ ਹਯ ਹੂਹ ਦੈ ਭਜਾਏ ਹੈਂ । ਯੂਥਪ[5] ਵਜ਼ੀਦ ਖਾਂ ਸਿਰੰਦ ਕੋ ਬਿਲੰਦ ਸੂਬਾ ਲੈਕੈ ਸੰਗ ਬਾਹਨੀ ਉਮਡਿ ਕਰਿ ਆਏ ਹੈਂ ॥੧੮॥ ਸੂਬਾ ਲਵਪੁਰਿ ਕੋ ਦਸਤ ਜ਼ੋਰ ਨਾਮ ਜਿਸ ਸੁਨੀ ਸੁਧਿ ਸਾਰੀ ਦਲ ਭਾਰੀ ਜੁਤਿ ਧਾਯੋ ਹੈ।ਪਰਬਤ ਬਾਸੀ ਬਾਈ ਧਾਰਨ ਕੋ ਰਾਜੇ ਸਭਿ ਲੈ ਲੈ ਸੈਨ ਆਪਨੀ ਕੋ ਬ੍ਰਿੰਦ ਉਮਡਾਯੋ ਹੈ।ਮੀਏਂ ਰਾਵਰਾਨੇ ਕੌਨ ਸ਼ਕਤਿ ਬਖਾਨੇ ਤਿਨਮਾਚਤਿ ਕੁਲਾਹਲ ਬਿਸਾਲ ਹੀ ਸੁਨਾਯੋ ਹੈ। ਰੰਘਰ ਹਜ਼ਾਰੋਂ ਔਰ ਗੁੱਜਰ ਗਵਾਰ ਮਿਲਿ ਆਇ ਚਮਕੌਰ ਚਹੂੰ ਓਰ ਘੇਰੋ ਪਾਯੋ ਹੈ ॥ ੧੯ ॥ ਅਵਨੀ ਅਕਾਸ਼ ਤੇ ਪ੍ਰਕਾਸ਼ ਕੋ ਬਿਨਾਸ਼ ਕੀਨ, ਭਯੋ ਤਮ ਰਾਸ ਉਡ ਪਾਂਸੁ ਛਲ ਫੈਲਯੋ[6]।

[1]ਉਜ਼ਬਕਾਂ ਦੀ ਕੌਮ ਦਾ ਨਾਮ ਹੈ ਜੋ ਬੜੇ ਕੱਦਾਵਰ ਤੇ ਉਜੱਡ ਹੁੰਦੇ ਹਨ । ਪੰਜਾਬੀ ਵਿੱਚ ਉਜ਼ਬਕ ਉਜੱਡ ਨੂੰ ਕਹਿੰਦੇ ਹਨ। [ਤੁ:, ਉਜ਼ਬਕ]। [2]ਦਾਊਦ ਜ਼ਈ। [3]ਠਟਾ ਤੇ ਭੱਖਰ ਸਿੰਧ ਵਿਚ ਹੈਨ, ਇਕ ਭੱਖਰ ਪੰਜਾਬ ਦੇ ਪੱਛੋਂ ਵਿਚ ਬੀ ਹੈ।[4]ਅਰਬੀ।[5]ਪਿੱਛੇ ਜੋ ਜੈਗ ਹੋਇਆ ਹੈ ਉਸ ਵਿੱਚ ਗੁਰੂ ਜੀ ਮਾਰੇ ਨਹੀਂ ਗਏ। [6]ਸੈਨਾਪਤੀ । [7]ਹਨੇਰਾ ਹੋ ਗਿਆ ਹੈ (ਪਾਂਸ=ਧੂੜੀ ਉਡਕੇ ਫੈਲ ਗਈ ਆਕਾਸ਼ ਤੇ । *ਬਾਰਬਰਦਾਰੀ ਵਿੱਚ ਕਸ਼ਮੀਰੀ ਭਾਵੇਂ ਦੇਖ ਜੰਗੀ ਤਾਂ ਕਸ਼ਮੀਰੀ ਕਦੇ ਨਹੀਂ ਹੋਏ ।

ਦੀਖਿਤਿ ਨ ਆਂਖਤੇ, ਸੁਨੈ ਨ ਬੋਲ ਭਾਖਤੇ, ਗੁਰੂ ਕੋ ਗਹੈਂ ਕਾਂਖਤੇ[1] ਲਖੈਂਤਿ ਆਇ ਗੈਲ ਪੈ।ਚਾਰੋਂ ਓਰ ਸ਼ੋਰ ਕੈ, ਚਹੈਂਤਿ ਹੇਲ ਦੌਰਿਕੈ ਮਲੇਛ ਆਇ ਦੌਰਿਕੈ ਛਬੀਲੇ ਬਡੇ ਛੈਲ ਪੈ[2]।ਜੈਸੇ ਮੇਲ ਮੇਲਕੈ ਸ਼ਲਭ[3]ਚੈਸਕੇਲ ਕੈ, ਧਰੇ ਬਿਸਾਲ ਔਲ ਕੈਦੁਰਗ ਦੀਹ ਸੈਲ ਪੈ[4]॥੨੦॥ਧਰਨੀ ਗਗਨ ਏਕ ਹ੍ਵੈ ਗਏ ਬਿਬੇਕ ਬਿਨ[5]ਖੋਹ ਖਰ ਪੰਜ ਕੀ ਪਸਾਰੀ ਦਸ ਦਿਸ਼ ਮੈਂ।ਮਾਨੋ ਘਨ ਘਟਾ ਘਨੇ ਘਨ ਕੀ ਘੁਮੰਡ ਘਿਰੀ[6] ਘੋਰ ਘੋਖ ਘੋਖਿ ਕੈ ਮਿਲੀ ਹੈ ਭੂਮ ਭ੍ਰਿਸ ਮੈਂ[7]।ਮੰਦਰ ਪਹਾਰ ਗਢ[8] ਜਾਂਹੀ ਕੇ ਮਝਾਰਖਰੋ ਚਾਰੋਂ ਓਰ ਪਾਰਾਵਾਰ[9] ਐਸੀ ਛਬਿ ਜਿਸ ਮੈਂ।ਗਿਨੇ ਮਤ ਕਿਸ ਮੈਂ[10]ਅਸੰਖਤਾਹੈ ਤਿਸ ਮੈਂ,ਥਿਲੋਕਿ ਲੋਕ ਥਿਸਮੈਂ, ਸੁ ਆਧੋ ਦਲ ਰਿਸ ਮੈਂ ॥੨੧॥ ਪੁੰਜ ਹੈਂ ਮਤੰਗ ਪੈ ਪਤਾਕਾ ਜਿਨ ਸੈਗ ਧਰੀ, ਸੈਲ ਹੈਂ ਸਪੰਖ ਤੁੰਗ[11] ਇਤੇ ਉਤ ਧਾਵਤੇ।ਬਾਦਿਤ ਜੋ ਬਾਜਤਿ ਹੈਂ ਦੀਰਘ ਸੋ ਗਾਜਤਿ ਹੈਂ, ਅਨਿਕ ਤੁਰੰਗ ਜਲਜੰਤੁ ਜਯੋਂ ਪਲਾਵਤੇ[12]। ਸਾਂਗ, ਸੇਲ, ਸ਼ਕਤੀ,ਸੁਤੋਮਰ ਤਰੰਗ[13]ਭਏ ਧੁਖਤਿ ਪਲੀਤੇ ਬਜ਼ਵਾਗਨਿ ਉਠਾਵਤੇ।ਗ੍ਰਾਮ ਚਮਕੌਰ ਕੈਜਹਾਜਕੋ ਸਮਾਜ ਭਰਯੋ ਚਾਹਤਿ ਡੁਬੋਯੋ,ਗੁਰ ਕੇਵਟ ਤਰਾਵਤੇ॥੨੨॥ਜ਼ੋਰਾਵਰ ਸਿੰਘ ਔ ਅਜੀਤ ਸਿੰਘਧੀਰ ਜੁਗ ਦਯਾਸਿੰਘ ਆਦਿ ਪੰਚ ਸਿੰਘ ਧਰਿ ਧੀਰਜੋ।ਮੁਕਤੇ ਸੁ ਪੰਚ ਸਿੰਘਮਾਨ ਸਿੰਘ, ਧਯਾਨ ਸਿੰਘ, ਦਾਨ ਸਿੰਘ, ਧੈਨਾ ਸਿੰਘ ਜਾਮੈਂ ਬਰ ਬੀਰਜੋ।ਆਲਮ ਮੁਰੀਦ, ਸ਼ਯਾਮ ਸਿੰਘ, ਸੋ ਮੁਹਰ ਸਿੰਘ, ਬੀਰ ਸਿੰਘ,ਸੁੱਖਾਸਿੰਘ, ਸੰਤ ਸਿੰਘ ਤੀਰ[14]ਜੋ।ਕੋਠਾਸਿੰਘ ਏਕ ਰੰਘਰੇਟਾਸਿੰਘ ਜਾਨੀਯਤਿ, ਏਕ ਰਵਦਾਸੀਆ ਮਦਨਸਿੰਘ ਬੀਰਜੋ॥੨੩॥ਗਢਮੈਂ ਸੁਚੇਤ ਭਏ ਲਾਖੋਂ ਦਲ ਦੇਖ ਲਏ ਬੋਲੇ

---

[1]ਗੁਰੂ ਨੂੰ ਪਕੜਨਾ ਚਾਹੁੰਦੇ ਹਨ। [2]ਛਬੀ ਵਾਲੇ ਛੈਲ (ਗੁਰੂ ਜੀ) ਉਪਰ। [3]ਟੱਬਟ, ਮੱਕੜੀ,। [4]ਬੜਾ ਰੇਲਾ ਪਾਕੇ ਭਾਰੀ ਕਿਲੇ ਰੂਪੀ ਪਹਾੜ ਤੇ ਜਿਵੇਂ ਚੜ੍ਹਾਈ ਕਰਨ। [5]ਭਾਵ ਜ਼ਿਮੀਨ ਤੇ ਅਸਮਾਨ ਦੀ ਸੋਝੀ ਨਹੀਂ ਪੋਂਦੀ। [6]ਮਾਨੋ ਘਨੇਘਨ ਕੀ ਘਨ ਘਟਾ ਘੁਮੰਡ ਘਿਰੀ=ਬਹੁਤਿਆਂ ਬਦਲਾਂ ਦੀਆਂ ਮੈਘਣੀਆਂ ਘਟਾਂ ਉਮੰਡਕੇ ਘਿਰ ਗਈਆਂ। [7]ਘੋਰ ਘੋਖ ਘੋਖ ਕੈ ਮਿਲੀ ਹੈ ਭੂਮ ਭ੍ਰਿਸ ਮੈ=ਭਯਾਨਕ (ਤਾਂ ਨਾਲ) ਗੱਜ ਗੱਜਕੇ ਮਿਲ ਰਹੀਆਂ ਹਨ (ਉਹ, ਭ੍ਰਿੰਗਕੇ ਭੂਮੀ ਨਾਲ। ਭਾਵ ਦ੍ਰਿੜ ਇੰਨੀ ਚੜ੍ਹ ਰਹੀਹੈ ਕਿ ਮਾਨੋਂ ਬੱਦਲ ਹਨ ਤੇ ਫੇਰ ਓਹ ਧੜਾਂ ਵੱਠਰਹੀ ਤੇ ਧਰਤੀ ਵਿਚ ਮਿਲ ਰਹੀ ਹੈ ਮਾਨੋ ਬੱਦਲ ਜ਼ਿਮੀਂ ਨਾਲ ਰਲ ਰਹੇ ਹਨ। [ਸੰਸਃ, ਭ੍ਰਿਸ ਪਦ ਦਾ ਅਰਥ ਹੈ 'ਬਹੁਤੇ', ਪਰ ਇਸ ਦਾ ਧਾਤੂ ਅਰਥ ਹੈ ਭ੍ਰਿੰਗਣਾ। ਭ੍ਰਿਜ=ਭ੍ਰਿੰਗਣਾ]। [8]ਮੰਦ੍ਰਾਚਲ ਪਰਬਤ ਰੂਪੀ ਕਿਲਾ। [9]ਸਮੁੰਦਰ। [10]ਕਿਸ ਵਿਚ ਦੱਧੀ ਹੈ ਕਿ ਗਿਣ ਸਕੇ। [11]ਮਾਨੋ ਝੰਡੇ ਸਹਿਤ ਪਹਾੜ ਹਨ ਉੱਚੇ। [12]ਜਲ ਦੇ ਜੀਵਾਂ ਵਾਂਙ ਭੱਜੇ ਫਿਰਦੇ ਹਨ। [13]ਲਹਿਰਾਂ। [14]ਪਾਸ ਹਨ।

ਸ਼੍ਰੀ ਗੁਬਿੰਦ ਸਿੰਘ: 'ਸੁਨੋ ਬਾਕ ਖਾਲਸਾ! ਸਭਿ ਕੋ ਹਟਾਇ ਰਹੋ, ਪਤੋ ਕੋ ਦਿਖਾਇ ਰਹੋ, ਦਜ਼ੀ ਕੋ ਬਤਾਇ ਰਹੋ, ਸ਼ੱਤ੍ਰੁਨਿ ਕੀ ਲਾਲਸਾ[1]। ਸਿੱਖਨਾ ਕੋ ਸਿਖਾਇ ਰਹੋ, ਸੁਖ ਦੇ ਲੁਭਾਇ ਰਹੋ,–ਦੁਖੋ ਕੋ ਸੁਨਾਇ ਰਹੋ, ਜੈਬੋ ਲਖੋ ਕਾਲ ਸਾ[2]–। ਰਹਿਬੋ ਮਨਾਇ ਰਹੋ, ਏ ਰੁਖ ਬਨਾਇ ਰਹੋ[3], ਮ੍ਰਿਤੁ ਤੇ ਬਚਾਇ ਰਹੋ ਧਰਨੋ ਹਠ ਬਾਲਸਾ[4]॥੨੪॥ ਕਹਿਬੋ ਨ ਮਾਨਨੋਂ ਕਿਨ, ਕਾਲ ਨ ਪਛਾਨਨੋਂ ਮਨ,ਦਗ਼ਾ ਨਹਿੰ ਜਾਨਨੋ ਲਿਖਿ ਦੀਨੋ ਜਨੋਂ ਲਿਖਾਇਓ। ਭਏ ਅਨਜਾਨ, ਹਿਤ ਆਪਨੋ ਨ ਧਾਰਨੋ ਚਿਤ, ਰਹੋ ਸਮੁਝਾਇ, ਨਿਕਸਨ ਏਕ ਭਾਇਓ।ਕਸਮ ਕੁਰਾਨ ਕੀ ਰਸੂਲ ਬੀਚ ਦੀਨੋ ਹੁਤੋ ਦੇਖੋ ਖਲ ਨੀਚ ਹੂੰ ਨੇ ਦਲ ਕੋ ਪਠਾਇਓ।ਖਾਲਸੇ ਕੋ ਕਹੋ ਛੋਰਿ ਦੁਰਗ ਅਨੰਦਪੁਰਿ ਪਰੀ ਅਬਿ ਭੀਰ ਸਕੈ ਕੌਨ ਹੈ ਸਹਾਇਓ ॥ ੨੫॥ ਹਿੰਦੂ ਜੋ ਪਹਾਰੀ ਧੇਨੁ ਸਪਚ ਉਚਾਰੀ, ਧਰਿ ਠਾਕੁਰ ਅਗਾਰੀ, ਬਿਚ ਬਿੱਪ੍ਰ ਦੇ ਪਠਾਯੋ ਹੈ। ਤੈਸੇ ਹੀ ਮਲੇਛ ਪਤਿ ਖ੍ਵਾਜਾ ਮਰਦੂਦ ਪਠਨੋ ਧਰਮ ਇਮਾਨ ਦੋਨੋ ਹਾਨਿ ਕੈ ਦਿਖਾਯੋ ਹੈ।ਅਬਿ ਤੋ ਉਪਾਇ ਸਾਮ,ਦਾਮ,ਭੇਦ,ਬਨੈ ਨਹਿੰ,ਚੌਥੇ ਦੇਡ ਬਨੈ ਦਲ ਲਾਖੋਂ ਚੜਿ ਆਯੋ ਹੈ। ਗੀਦਹ ਕੀ ਮੌਤ ਨਹਿੰ ਮਰੋ ਰਿਪੁ ਹਾਥਨਿ ਤੇ ਕਰੋ ਜੁੱਧ ਗਾਢੋ ਜਿਮ ਪੂਰਬ ਮਚਾਯੋ ਹੈ॥੨੬॥ਮਹਾਂ ਨੀਚ ਪਾਪੀ ਕੂਰ-ਲਾਪੀ"ਦਜ਼ਾ ਕੀਨੋ ਜਿਮ ਪਲਟੇ ਕੋ ਲੈ ਹੈ ਪੰਚ, ਮੂਲ ਦੈ ਉਖਾਰਿਕੈ।ਜੋਤੋ ਪੁਰਸ਼ਾਰਥ ਕਰੋਗੇ ਅਬਿ ਮਾਰਨਕੋ ਤੋਤੋ ਰਾਜ ਭੋਗੋਗੇ ਜਨਮ ਨਿਜ ਧਾਰਿ ਕੈ।ਕਾਮਨਾਕੋ ਪੂਰਹੋਹਿ,ਮਿਲੈਂਗੇ ਜ਼ਰੂਰ ਮੋਹਿ,ਰਾਖਿਹੌਂ ਹਜ਼ੂਰ ਜੋਰ ਬਿਧ* ਨਿਰਵਾਰਿਕੈ[6]। ਜੁੱਧ ਕੋ ਸਮਾਨ ਤਪ ਜੱਗ ਕੋ ਬਿਧਾਨ ਨਹਿੰ ਏਕ ਘਟੀ ਬੀਚ ਦੋਨਹੂੰ ਲੋਕ ਲੇ ਸੁਧਾਰਿਕੈ" ॥ ੨੭ ॥ ਆਠ ਆਠ ਸਿੰਘ ਏਕ ਏਕ ਬਾਹੀ ਦੀਨੀ ਤਿਨੈ, ਤੀਸ ਦੋਇ ਸਿੰਘ ਗਹਿ ਆਯੁਧ ਭੇ ਸਾਵਧਾਨ। ਕੋਠਾ ਸਿੰਘ ਏਕ,ਔ ਮਦਨ ਸਿੰਘ ਦੋਨੋ ਹੂੰ ਕੋ ਦੀਨੋ ਪੌਰ'ਗਾਢੇ ਰਹੋ ਕੀਜੈ ਰਿਪੁ

[1]ਜੋ ਸ਼ਤ੍ਰੂਆਂ ਦੀ ਇੱਛਾ ਸੀ (ਸਾਨੂੰ ਦਜ਼ਾ ਦੇਣ ਦੀ)। [2]ਜਾਣਾ ਮੌਤ ਵਰਗਾ ਹੈ। [3]ਸਭਨਾਂ ਨੂੰ ਆਪ ਨੂੰ ਏਹੁਥੇ ਡਾਢ ਗੁੱਸੇ ਵਾਲੇ ਬਣਾਈ ਰੱਖਿਆ। [4]ਪਰ ਸਭਨਾਂ ਨੇ) ਬਾਲਾਂ ਵਰਗਾ ਹੱਠ ਧਾਰੀ ਰੱਖਿਆ। (ਅ) ਇਸਤ੍ਰੀਆਂ ਵਾਙਗ ਰੱਠ ਧਾਰੀ ਰੱਖਿਆ। [5]ਝੂਠ ਬੋਲਣ ਵਾਲੇ। [6]ਬ੍ਰਹਮਾ ਦਾ ਭੀ ਬਲ ਦੂਰ ਕਰਕੇ ਡਾਢ ਬ੍ਰਹਮਾ ਦੀ ਲਿਖੀ ਰੇਖਾ ਨੂੰ ਭੀ ਮੇਟਕੇ। [7]ਤਪੱਸ੍ਯਾ ਤੇ ਜੱਗ ਦੇ ਬਿਧਾਨ ਦੀ ਜੁੱਧ ਨਾਲ ਸਮਤਾ ਨਹੀਂ ਹੈ, (ਜੁੱਧ ਨਾਲ) ਇਕ ਘੜੀ ਵਿਚ ਦੋਵੇਂ ਲੋਕ ਸੁਧਾਰ ਲਈਦੇ ਹਨ। [ਬਿਧਾਨ=ਧਰਮ ਸ਼ਾਸਤ੍ਰ ਨੇ ਜੋ ਕਰਮ ਕਰਨ ਯੋਗ ਕਹੇ ਹਨ।

*ਪਾ:–ਜੋਰ ਬੰਧ। ਕਿਤੇ–'ਜੋਰ ਬੰਧੋ' ਭੀ ਹੈ।

ਹੇਰਿ ਹਾਨ। ਗੁਲਕਾ ਬਰੂਦ ਨਹਿ ਡਾਰੀਏ ਤੁਫੰਗ ਬੀਚ,ਤੋੜਾ ਦੇਹੁ ਡਾਂਗਿ ਡਾਂਗਿ,ਛੂਟਿਹੈਂ,ਨ ਸ਼ੰਕ ਠਾਨਿ[1]।ਦੋਨਹੁ ਸੁਤ[2],ਦਯਾ ਸਿੰਘ ਸੈਤ ਸਿੰਘ ਪਾਸ ਰਾਖੇ, ਪ੍ਰਵਿਸ਼ੇ ਅਟਾਰੀ ਮਹਿ ਕਮਾਨ ਬਾਨ ਤਾਨਿ ਪਾਨ ॥ ੨੮ ॥ਆਲਮ ਮੁਰਿੰਦ ਔਰ ਮਾਨ ਸਿੰਘ ਦੋਨੋ ਬੀਰ ਫਿਰੈ ਚਾਰੋਂ ਓਰ ਸੁਧ ਸਭਿ ਕੀ ਰਖਨ ਕੋ। ਗੁਰੂ ਆਗੇ ਸੀਸ ਦੀਨੋ,ਕੀਨੋ ਪ੍ਰਣ ਸਭਿ ਹੀ ਨੋ,ਮਾਰੈਂਗੇ ਮਲੇ-ਛਨਿ ਪ੍ਰਹਾਰੈਂ ਆਯੁਧਨ ਕੋ।ਨੀਰ ਅਰੁ ਅੰਨ ਲੀਨੋ ਜੋਤਿਕ ਸੁ ਹਾਥ ਆਧੋ ਖਾਧੋ ਮਨ ਭਾਧੋ ਸਵਾਧਾਨ ਕੀਨ ਤਨ ਕੋ। ਬੀਰ ਰਸ ਰਾਤੇ ਸ਼੍ਰੀ ਗੁਬਿੰਦ ਸਿੰਘ ਰਾਤੇ[3] ਨੈਨ, ਰਾਤੋ ਮੁਖ ਰੋਸ ਮੈਂ, ਬਿਲੋਕੈਂ ਸ਼ੱਤ੍ਰੂ ਗਨ ਕੋ ॥ ੨੯ ॥ ਆਹਨ[4] ਮਨਿੰਦ ਬ੍ਰਿੰਦ ਬ੍ਰਿੰਦ ਹੋਇ ਆਇ ਦਲ ਦਸ ਲਾਖ ਆਧੋ ਨਧੋ, ਪੁਰਖ ਸੁ ਢੂਕੇ ਹੈਂ[5]। ਭਾਜੇ ਲੋਕ ਗ੍ਰਾਮ ਉਤਪਾਤ ਕੋ ਬਡੋ ਬਿਲੋਕਿ, ਛੋਰਿ ਛੋਰਿ ਤੁਰਨ ਸਦਨ ਕਿਤ ਲੂਕੇ ਹੈਂ। ਕੋਊ ਅਗਵਾਨੀ ਹੋਇ ਜਾਇਕੈ ਮਲੇਛ ਮਿਲੇ, ਕਾਰਨ ਬਤਾਵਨਿ ਕੋ, ਮਾਰਿ ਊਚੇ ਰੂਕੇ ਹੈਂ[6]। ਚਾਰੋਂ ਓਰ ਹੇਲ ਘਾਲਿ ਆਏ ਜਿਸ ਕਾਲ ਢਿਗ 'ਮਾਰੋ ਮਾਰੋ, ਲੇਹੁ ਗਹਿ ਸੂਰ'ਕੂਰ ਕੂਕੇ ਹੈਂ'॥੩੦॥ ਦੋਹਰਾ ॥ ਇਸ ਪ੍ਰਕਾਰ ਜਬਿ ਨੇਰ ਭਾ ਥਿਰੇ ਗ੍ਰਾਮ ਮਹਿ ਆਇ। ਅੰਤਰ ਤੋ ਤਬਿ ਸੂਰਮੇ ਗੋਰੀ ਸਰ ਬਰਖਾਇੰ ॥੩੧॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਅਸ਼ਟਮ ਰੁੱਤੇ 'ਚਮਕੌਰ ਘੋਰਨ' ਪ੍ਰਸੰਗ ਬਰਨਨੰ ਨਾਮ ਪੰਚ ਤ੍ਰਿੰਸਤੀ ਅੰਸ ॥ ੩੫ ॥ ੩੬. [ਚਮਕੌਰ ਯੁੱਧ ਆਦਿ] ।

ਦੋਹਰਾ ॥ ਜਾਤਿ ਜਿ ਸਨਮੁਖ ਦੁਰਗ ਕੇ ਸਰ ਗੋਲੀ ਲਗਿ ਘਾਇ। ਗਿਰੈਂ ਦੜਾ ਦੜ ਤੁਰਤ ਹੀ ਏਕ ਬਾਰ ਸਮੁਦਾਇ ॥ ੧ ॥ ਭੁਜਗ ਪ੍ਰਯਾਤ ਛੰਦ ॥ ਗੁਰੂ ਜੀ ਪੁਕਾਰੇ[7]ਸੁਨੋ ਸਿੰਘ ਮੋਰੇ।ਜਬੈ ਸਾਮ ਦਾਮੰ ਨ ਕੋਦੰ ਸੁਹੇਰੇ। ਤਬੈ ਆਯੁਧੰ ਪੈ ਨਿਜੈ ਹਾਥ ਘਾਲੈਂ[8]। ਬਨੀ ਬਾਤ ਸੋਈ ਸਮੈਂ ਚੌਨ ਟਾਲੈ ॥ ੨ ॥ ਪੁਰਾਂ[9] ਤੀਰ ਗੋਰੀਨ ਤੋ ਮਾਰਿ ਗੋਰੋ। ਮਿਟੈਂ ਨ ਅਰਾਤੀ ਜਬੈ ਨੇਰ ਹੋਰੋ।ਕਰਾਚੋਲ ਕਾਢੋ ਕਰੋ ਖੰਡ ਖੰਡੋ । ਤਛਾ ਮੁੰਛ ਕਾਟੋ ਘਮੰਡੋ ਪ੍ਰਚੰਡੋ' ॥੩॥ ਪ੍ਰਭੂ ਬਾਕ ਸੁਨਿਕੈ ਭਏ ਸਾਵਧਾਨਾ। ਕਰੈਂ ਤਾਨ ਤਾਨਾ ਤਜੈਂ ਚਾਂਪ ਬਾਨਾ[10]।ਚਲੈ ਸਰਪ

[1](ਇਸ ਵਿੱਚ) ਸ਼ੰਕਾ ਨਾ ਕਰੋ। [2]ਸਾਹਿਬਜ਼ਾਦੇ। [3]ਲਾਲ। [4]ਅਕੜੀ, ਟਿੱਡੀ। ਪੋਠੋਹਾਰ ਵਿਚ (ਅਹਿਣ=)ਅੜੇ ਨੂੰ ਕਹਿੰਦੇ ਹਨ। [5]ਪਹਿਲੇ ਵੀ ਆ ਚੁੱਕੇ। [6]ਉੱਚੀ ਆਵਾਜ਼ ਮਾਰਕੇ(ਪੱਦਰੇ) ਹਨ [ਸੰਸ:,ਦ੍ਰੁ=ਸ਼ਬਦ । ਹਿੰਦੀ, ਰੂਕਾ=ਸ਼ਬਦ ਕਰਨਾ ਯਾ ਆਵਾਜ਼]। [7]"ਛੜ ਲਓ ਤੁਰਮੇ' ਕੂੜੇ (ਵੈਰੀ)ਕੂਕਦੇ ਹਨ। [8]ਤਦੋਂ ਸ਼ਸਤ੍ਰੀਂ ਤੇ ਆਪਣਾ ਹੱਥ ਪਾਉਣਾ ਚਾਹੀਏ। [9]ਪਹਿਲੇਂ। [10]ਬਲ ਨਾਲ ਤਾਣਕੇ ਕਮਾਨ ਵਿਚ ਬਾਣ ਛੱਡਦੇ ਹਨ।

ਜੈਸੇ ਬਿਧੈਂ ਦੋਇ ਚਾਰੀ। ਤਜੈਂ ਪ੍ਰਾਨ ਕੌ ਬੀਰ ਬੇਕੋ ਜੁਝਾਰੀ ॥ ੪ ॥ ਬਰੂਦੈ ਨ ਗੋਰੀ ਦਹੂੰ ਨਾਂਹਿ ਪਾਵੈਂ। ਪਲੀਤਾ ਪਿਖੈਂ ਤਾਂਹਿ ਤੋੜਾ ਛੰਡਾਵੈ। ਤੁਫੰਗੈਂ ਛੁਟੈਂ ਨਾਦ ਹੋਵੈਂ ਘਨੇਰੋ। ਕੜਾ ਕਾਸ਼ ਮਾਚੀ ਛੁਟੀ ਏਕ ਬੇਰੋ॥ ੫ ॥ ਗਿਰੇ ਬੀਰ ਘੋਰਾਨਿ ਤੇ ਭੂਮ ਜਾਈ। ਮਨੋ ਕੈਫ[1] ਪੀਕੈ ਲਿਟੇ ਬੀਰ ਖਾਈ। ਕਿਸੂ ਮੁੰਡ ਟੂਟੈ ਕਿਸੂ ਤੁੰਡ ਤੂਟੈ। ਲਰੈ ਏਕ ਗੋਰੀ ਕੁਜਾ ਢਾਂਗ ਟੂਟੈ॥੬॥ [2]ਹਲਾ ਹੱਲ'ਬੋਲੈਂ, ਰਹੈ ਤੁੰਡ ਮਾਂਹੀ।ਲਰੈ ਬਾਨ ਦੇਹੀ[3],ਬਚੈਂ ਪ੍ਰਾਨ ਨਾਂਹੀ। ਗਿਰੈਂ ਅੱਗੁ ਔਂਧੇ, ਚਲੇ ਪੁੰਜ ਆਵੈਂ। ਮਰੇ ਫੇਰ ਪਾਛੇ ਨਹੀਂ ਕੌ ਸਿਧਾਵੈ[4] ॥ ੭ ॥ ਗਿਰੈਂ ਦੰ ਤਬੈ ਭੀਮਚੰਦਾਦਿ ਸਾਰੇ। ਹੁਤੇ ਗ੍ਰਾਮ ਕੇ ਜਾਟ ਤੀਰੈ ਹਕਾਰੇ। ਲਰੀ ਬੂਝਿਬੇ 'ਸਿੰਘ ਕੈਤੇ ਪ੍ਰਵੇਸ਼ੇ?ਘਨੇ ਬਾਨ ਮਾਰੈਂ ਕਿ ਗੋਰੀਵਿਸ਼ੇਸ਼ੇ ॥੮॥ ਦੜਾਦਾੜ ਸੂਰੇ ਗਿਰੈਂ ਭੂਮ ਮਾਂਹੀ।ਜਿਤੇ ਨੈਨ ਦੇਖੇ,ਕਹੋ ਕਯੋਂ ਨ ਤਾਂਹੀ?'। ਸੁਨੈ ਜਾਟ ਬੋਲੇ 'ਗਿਨੇ ਹੈਂ ਨ ਕੋਈ। ਪਚਾਸੇ ਕਿ ਚਾਲੀ ਇਤੇ ਬੀਚ ਹੋਈ ॥ ੯ ॥ ਤਿਨੋਂ ਮਹਿ ਕਿਤੇ ਘਾਵ ਖਾਏ ਬਿਹਾਲੇ। ਚਲਨੋ ਸ਼ੂਨ ਜਾਤੋ ਮਰੈਂ ਆਜ ਕਾਲੇ। ਬਡੀ ਬਾਹਰੀ ਸੈਨ[5] ਪਾਵੈ ਨ ਪਾਰਾ। ਕਹਾਂ ਹੋਹਿ ਗਾਢੇ[6] ਅਬੈ ਲੇਹੁ ਮਾਰਾ॥੧੦॥ਭਰੈਂ ਧੂਲ ਮੂਠੀ ਕਿਲੇ ਮਹਿ ਜਿ ਪਾਵੈਂ। ਸਭੈ ਸਿੰਘ ਸੰਗੇ ਮਝਾਰੇ ਦਬਾਵੈਂ[7]। ਕਹਾਂ ਜੰਗ ਹੋਵੈ ਅਬੈ ਲੇਹੁ ਮਾਰੀ। ਕਹਾਂ ਏਕ ਰੱਤੀ ਕਹਾਂ ਮੇਰੁ ਭਾਰੀ'॥੧੧॥ਸੁਨੀਭੀਮਚੰਦੇ ਗਯੋ ਪਾਸ ਖ੍ਵਾਜੇ।'ਕਹਾਂ ਦੇਰਧਾਰੀ, ਕਰੋ ਕਯੋਂ ਨ ਕਾਜੇ ? ਬਡੋ ਹੋਲ ਮੋਲੋ ਮਰੈ ਜਾਉ ਮਾਰੀ[8]। ਬਚੇ ਥੀਰ ਜੋਤੋ ਪ੍ਰਵੇਸ਼ੇ ਮਝਾਰੀ[9] ॥ ੧੨ ॥ ਹਤੋ ਨਾਂਹਿ ਭਾਵੈਂ ਗੁਰੂ ਕੋ ਗਹੀਜੈ। ਅਹੈਂ ਸਿੰਘ ਜੋਤੋ ਤਿਨੋਂ ਮਾਰਿ ਦੀਜੈ। ਕਹਾਂ ਥੀਰ ਚਾਲੀ ਸੁ ਚਾਲੀ ਹਤੈਂਗੇ[10]।ਕਰੋ ਹੋਲ ਲਾਖੈਂ ਸੁ, ਯਾਂਤੇ ਗਹੈਂਗੇ'॥੧੩॥ਭਨੈ ਸ਼ੁਧ ਖ੍ਵਾਜਾ ਵਜੀਦੈ ਹਕਾਰਾ[10] । ਲਹੌਰੀ ਬੁਲਾਯੋ ਦੁਊ ਸੋਂ ਉਚਾਰਾ। 'ਅਨੰਦੈ ਪੁਰੀ ਮਹਿ ਜਥਾ ਸਾਤ ਮਾਸੈ। ਲਰੈਤੇ ਬਿਤਾਏ ਰਹੈ ਆਸ ਪਾਸੈ ॥ ੧੪ ॥ ਇਹਾਂ ਬੀ ਤਥਾ ਬਾਤ ਜੀ ਮੈਂ

---

[1]ਸ਼ਰਾਬ। [2]ਹੱਲਾ ਹੱਲਾ ਮੂੰਹ ਵਿਚ ਹੀ ਰਹਿ ਜਾਂਦਾ ਹੈ ਕਿ ਤੀਰ ਆ ਕੇ ਹ ਵਿੱਚ ਲੱਗਦਾ ਹੈ। [3]ਪਿੱਛੇ ਕੋਈ ਨਹੀਂ ਮੁੜਦਾ। [4]ਬਾਹਰ ਬੜੀ ਸੈਨਾ ਹੈ। [5](ਅੰਦਰ) ਕਿੰਨਾਕੁ ਚਿਰ ਅਟਕਣਗੇ। [6]ਸਾਰੇ ਸਿੰਘਾਂ ਸਮੇਤ (ਕਿਲੇ) ਵਿੱਚ (ਤੁਰ ਕੇ) ਦਬਾ ਦੇਣ। [7]ਮਰਦੇ ਜਾਓ ਤੇ ਮਾਰਦੇ ਜਾਓ। (ਅ) ਜਾਉ ਮਾਰੀ ਮਰੇ=ਮਾਰੀ ਜਾਓ (ਤਾਂ ਸਾਰੇ ਮਰ ਜਾਣਗੇ। [9]ਜਿੰਨੇ ਤੁਰਕ ਬਚੇ ਸਨ, ਸਾਰੇ ਗੜ੍ਹੀ ਦੇ ਅੰਦਰ ਵੜ੍ਹ ਚੁੱਕੇ ਹੋਏ ਹਨ। [9]ਚਾਲੀ (ਤੁਰਕ) ਹੀ ਮਾਰ ਸੱਕਾਂਗੇ। [10](ਭੀਮ ਚੰਦ ਦਾ ਵਾਕ) ਸੁਣਕੇ ਕਹਿੰਦਾ ਹੈ ਖ੍ਵਾਜਾ ਵਜੀਦ ਨੂੰ ਬੁਲਾਕੇ।

ਬਚਾਰੀ। ਤਮਾਸ਼ਾ ਪਿਖੋ ਠਾਢਿ[1], ਲੋਤੇ ਨ ਮਾਰੀ[2]। ਕਹਾਂ ਸਿੰਘ ਚਾਲੀ ਛੁਧਾ ਤੇ ਬਿਹਾਲੇ।ਕਹਾਂ ਬੀਰ ਲਾਖੋਂ ਫਿਰੈਂ ਆਲਬਾਲੇ[3]॥੧੫॥ ਸੁਨੀ ਦੋਇ ਸੂਬਾਨਿ ਖ਼ਾਜੇ ਭਰਾਏ[4]। ਸਮੀਪੀ ਸਮੂਹਾਂਨਿ ਊਚੇ ਸੁਨਾਏ[5]:—'ਬਿਲੋਕੋ ਕਹਾਂ ਹੋਲ ਮੇਲੋ ਨ ਸਾਰੇ।ਬਰੋ ਬੀਚ ਧਾਵੋ ਭੁਜਾਂ ਓਜ ਧਾਰੇ'॥੧੬॥ਤਿਨਹੁੰਨੇ ਅਗਾਰੀ ਕਹਯੋ ਕੋਪ ਕੈ ਕੈ। 'ਪਿਲੋ ਸਰਬ ਆਗੇ[6], ਖਰੇ ਕਯੋਂ ਥਿਰੈ ਕੈ। ਚਹੂੰ ਓਰ ਮਹਿ ਹਾਲ-ਹੁਲੈ ਮਚਾਓ।ਇਕੈਬਾਰ ਹੋਲਾ ਸਭੋ ਨੋ ਧਕਾਓ[7]*'॥ ੧੭॥ ਮਥੈਂ ਸਿੰਧੁ ਮਾਨੋਂ ਦੁਊ ਦੈਂਤ ਦੇਵੈ। ਗਿਰੈ ਮੰਦਰੰ ਕੋਟ ਕੀ ਸ਼ੋਭ ਏਵੈ[8]।ਗੁਰੂ ਸ਼੍ਰੀ ਗੁਬਿੰਦੰ ਅਟਾਰੀ ਸੁ ਸ਼ਿੰਗੇ[9]। ਥਿਰੇ ਤੁੰਗ[10] ਥਾਨੰ ਦਿਪੈਂ ਔਸ ਫੈਰੀ॥੧੮॥ਜਬੈ ਹੋਰ ਮਾਚਾ ਢੁਕੇ ਨੇਰ ਆਈ।ਹਜ਼ਾਰੋਂ ਤੁਫੈਗੰ ਛੁਟੀ ਧੂਮ ਪਾਈ।ਲਗੇ ਕੰਧ ਸੋਂ ਆਨ ਕੇਤੇ ਸਿਪਾਹੀ। ਚਢੇ ਊਪਰੇ ਹਾਥ ਘਾਲੇ ਤਬਾਹੀ ॥ ੧੯ ॥ ਤਬੈ ਸਿੰਘ ਕੋਪੇ ਕਹਯੋ ਆਪ ਮਾਂਹੀ। 'ਕਰਾਚੋਲ ਬਾਹੋ ਚਢੈਂ ਆਨ ਤਾਂਹੀ[11]'।ਛੁਟੀ ਬਾਨ ਗੋਰੀ ਨ ਛੁਛੇ ਪਰੰਤੀ।ਗਿਰੈਂ ਕੰਧ ਨੀਚੇ ਕ੍ਰਿਪਾਨੈਂ ਕਟੰਤੀ ॥੨੦॥ ਪਰੀ ਊਚ ਹੋਵੈਂ ਗਿਰੈਂ ਸੀਸ ਨੀਚੈ।ਪਰੇ ਕੰਧ ਕੀ ਮੂਲ ਮਹਿ ਸ਼ੋਣ ਸੀਂਚੈ। ਕਰਾਹੈਂ ਕਿਤੇ ਕੋਇ ਨੀਚੈ ਦਬਾਏ।ਕਛੂ ਜੀਵਤੇ ਪ੍ਰਾਨ ਹਾਨੈਂ ਗਿਰਾਏ[12] ॥੨੧॥ ਬਡੋ ਹੋਲ ਘਾਲਯੋ, ਗੁਰੂ ਸਿੰਘ ਝਾਲਾ।ਪਰੇ ਕੰਧ ਕੇ ਜਾਇ ਨੀਚੇ ਉਤਾਲਾ।ਅਟਾਰੀ ਚਢੇ ਏਕ ਤਾ ਮੈਂ ਦਰੀਚੀ[13]।ਥਿਰੇ ਬੀਚ ਤਾਂਕੇ ਕਰੈਂ ਸ਼ੱਤ੍ਰੁ ਮੀਚੀ[14] ॥੨੨॥ ਚੌਪਈ॥ਬੈਠੇ ਤਹਾਂ ਗੁਰੂ ਬੀਰਾਸਨ। ਪਕਰੇ ਘੋਰ ਕਠੋਰ ਸ਼ਰੋਂਸਨ।ਕਟ ਤੇ ਤਰੇ ਤਰੇਤਨ ਓਟੇ[15]।ਕੰਧਦਰੀਚੀ[16] ਕੀ ਤਹਿੰ ਛੋਟੇ ॥ ੨੩ ॥ ਕਟ ਤੇ ਊਪਰ ਜਿਤਿਕ ਸ਼ਰੀਰ। ਤਿਸੈ ਬਿਲੋਕੈ ਸ਼ੱਤ੍ਰੁਨਿ ਭੀਰ। ਕਲਗ਼ੀ ਜਿਗਾ ਜਵਾਹਰ ਜੋਈ। ਝਮਕਹਿ ਬਿਦਤਿ ਜਨੋਂਵਹਿ ਤੋਈ॥੨੪॥ਤੀਰਤੁਨੀਰਹਿ ਤੀਰ ਬਿਖੇਰੇ[17]। ਕਰਨ ਉਤਾਇਲ

---

[1]ਖੜੋਤੇ ਤਮਾਸ਼ਾ ਦੇਖਦੇ ਹੋ। [2]ਮਾਰ (ਕਿਉਂ) ਨਹੀਂ ਲੈਂਦੇ ਭਾਵ ਛੇਤੀ ਮਾਰੋ। [3]ਭਾਵ, ਦੋਹਾਂ ਸੂਬਿਆਂ ਨੇ ਖੁਆਜੇ ਦੀ ਧਮਕੀ ਸੁਣੀ। [4]ਆਪਣੇ ਨੇੜੇ ਦਿਆਂ ਨੂੰ ਉੱਚੀ ਸੁਨਾਇਆ(ਦੋਹਾਂ ਨੇ)। [5]ਸਾਰੇ ਅੱਗੇ ਨੂੰ ਟੱਟ ਕੇ ਪਵੋ [ਸੰਸ:,ਪਿਲ=ਪੂਰਨਾ। ਹਿੰਦੀ:ਪਿਲਨਾ=ਟੁੱਟ ਕੇ ਪੈਣਾ]। [6]ਸਾਰੇ ਇੱਕੋ ਵਾਰ ਧੱਕ ਕੇ ਹੱਲਾ ਕਰੋ' ਕਿਲੇ ਦੀ ਛੇੜਾ ਇਸਤਰ੍ਹਾਂ ਹੈ ਜਿਵੇਂ ਮੰਦ੍ਰਾਚਲ ਪਰਬਤ ਦੀ। [7]ਪੂਰ ਉਪਰ।[8]ਉਂਜੇ। [9]ਜੋ ਆਨ ਚੜ੍ਹੇ ਤਿਸਨੂੰ ਮਾਰੇ ਤਲਵਾਰ। [10]ਕਈ ਜੀਉਂਦੇ ਡਿੱਗਕੇ ਹੀ ਮਰ ਜਾਂਦੇ ਹਨ। [11](ਗੁਰੂ ਜੀ)ਅਟਾਰੀ ਚੜ੍ਹੇ ਸਨ ਜਿਸ ਵਿਚ ਇਕ ਬਾਰੀ ਸੀ। [12]ਉਸ ਵਿਚ ਦਿਸੇ(ਗੁਰੂ ਜੀ)ਵੈਰੀ ਨੂੰ ਮਾਰ ਰਹੇ ਸਨ।[13]ਲੱਕ ਤੋਂ ਹੇਠ ਹੇਠ ਤਨ ਨੂੰ ਓਟ ਸੀ। [14]ਢੁਕੇ ਬਾਰੀ ਦੀ ਕੰਧ ਛੋਟੀ ਸੀ। [15]ਭੱਥੇ ਵਿਚੋਂ ਤੀਰ(ਕੱਢਕੇ)ਪਾਸ ਖਿੰਡਾਏ ਹੋਏ ਸਨ। *ਪਾ:—ਧਕਾਵਿਓ।

ਕੋ ਤਿਸ ਥੋਰੇ।ਤੁਰਤ ਉਠਾਇ ਪਨਚ ਬਗਰਾਵਹਿੰ। ਤਾਨਿ ਕਾਨ ਲੌ ਬਾਨ ਚਲਾਵਹਿੰ ॥ ੨੫ ॥ ਇਕ ਕੋ ਮਾਰਿ ਦੂਸਰੇ ਲਾਗੈ । ਤ੍ਰਿਤੀ ਚਤੁਰ ਬੀਧਤਿ ਚਲਿ ਆਗੈ।ਪੰਚਮ ਖਸ਼ਟਮ ਸਪਤਮ ਮਾਰਿ। ਦਸ ਲਗਿ ਬੀਧਤਿ ਮਾਰਤਿ ਪਾਰ ॥੨੬॥ ਏਕ ਬਾਰ ਸਰ ਲਗਿ ਦਸ ਮਾਰੇ। ਗਿਰਿ ਗਿਰਿ ਪਰਤੇ ਜਥਾ ਮੁਨਾਰੇ॥ਚਲਹਿੰ ਵਹਿਰ ਤੇ ਲਾਖਹੁੰ ਚੋਰੀ। ਤਕਿ ਤਕਿ ਮਾਰਤਿ ਗਨ ਗੁਰ ਓਰੀ ॥ ੨੭ ॥ ਸਿਰਖੰਡੀ ਛੰਦ ॥ ਹਲਾ ਹਲੀ ਭਟ ਜੁੱਟੇ ਭੜਥੂ ਮੱਚਿਆ । ਚੜੇ ਕੰਧ ਪਰ ਸੁੱਟੇ ਮੁੰਡੀਆ ਹੇਠਵੇ[1] । ਕੋਤਿਕ ਪਚਿ ਪਚਿ ਹੁੱਟੇ ਘਾਇਲ ਗਿਰਿ ਪਰੇ।ਮਰਿਗੇ ਪ੍ਰਾਣ ਨਿਖੁੱਟੇ ਟੱਟਰ[2]ਫੁੱਟਿਕੈ॥੨੮॥ਨੇਜੇਬੰਬਲਿਆਲੇ ਤੁੱਟ ਨ ਤੋੜਤੇ[3] । ਰੁੰਡ ਮੁੰਡ ਥਡ ਢਾਲੇ ਲੋਥੈਂ ਗੁੱਥੀਆਂ[4] । ਪਹੁੰਚੇ ਬੀਰ ਮੁਛਾਲੇ ਨੰਗੇ ਖੜਗ ਲੈ।ਗਹਿ ਕੇ ਹਾਥਨਿ ਢਾਲੇ ਸਨਮੁਖ ਆਂਵਦੇ॥੨੯॥ ਭਿੜੇ ਭੇੜ ਭਟ ਭਾਰੇ ਭਭਕੈਂ ਭੀਖਣਾ[5] । ਭਕ ਭਕ ਘਾਵ ਭਕਾਰੇ ਸ਼ੋਣਤ ਨਿਕਸਿ ਕੈ। ਰਹਿਗੇ ਨੈਨ ਉਘਾਰੇ ਮਾਨੋ ਦੇਖਿਦੇ।ਲੋਹੂ ਬਹੇ ਪਨਾਰੇ ਛਿਤ ਰੰਗੀਨ ਕਰਿ ॥ ੩੦ ॥ ਸਿਰ ਤਲਵਾਏ ਡਿੱਗੇ ਜਨੋਂ ਨਟ ਬਾਜੀਆਂ । ਬਹੁ ਲੋਹੂ ਪਟ ਭਿੱਗੇ ਖੇਲਤਿ ਢਾਗ ਜਨੋਂ । ਧਾਇ ਕੰਧ ਸੋਂ ਲੱਗੇ ਘਾਵਨ ਤੇ ਡਰੇ[6] । ਕਿਤਿਕ ਮਾਰ ਪਿਖਿ ਭੱਗੇ ਭੀਰੁ ਭੈ ਕਰੇ ॥ ੩੧ ॥ ਇਕ ਸਨਮੁਖ ਲਲਕਾਰੇ ਮਾਰਿ ਬੰਗਾਰਦੇ।ਇਕਨੀ ਖੜਗ ਉਭਾਰੇ ਢਾਲਨਿਰੋਕਦੇ।ਤਥਾ ਮੁੱਛ ਕਰਿ ਡਾਰੇ ਹਾਥਨਿ ਪੈਰ ਤੇ।ਬਜੇ ਹਜ਼ਾਰ ਨਗਾਰੇ ਚਹੁੰਦਿਸ਼ ਓਰਜ਼ੇ* ॥੩੨ ॥ ਜਿਤ ਕਿਤ ਧੂਮ ਉਤਾਰੀ ਧੂਮ ਕਿ ਧੌਲਰੇ[7] । ਕਿਧੌਂ ਘਟਾ ਇਕ-ਸਾਰੀ ਪਸਰੀ ਜਹਿੰ ਕਹਾਂ । ਹਾਥ ਬਜਾਵੈਂ ਤਾਰੀ ਜੋਗਨ ਨੱਚੀਆਂ । ਕਾਲੀ ਕਹਿ ਕਿਲਕਾਰੀ ਖੱਪਰ ਪੂਰਿਆ ॥ ੩੩ ॥ ਬੀਰ ਬਵੰਜਾ ਧਾਏ ਸੰਘਰ ਦਾ-ਰੁਣੇ[8] । ਭੂਤ ਪ੍ਰੇਤ ਸਮੁਦਾਏ ਕਰਤਿ ਬਿਨੋਦ ਕੋ । ਭਰਿ ਖੱਪਰ ਮੁਖ ਲਾਏ ਸ਼ੋਣਤਿ ਪੀਂਵਦੇ । ਆਮਿਖ ਭੱਖ ਅਘਾਏ ਛਕੈਂ ਛਕਾਰ ਲੇ ॥੩੪ ॥ ਮਨਹੁੰ ਕ੍ਰਿਸ਼ਨ ਬਿਚ ਦੁੱਕੇ ਨੰਦਨਿ ਸੰਗ ਲੈ[10] । ਜਰਾਸੰਧ ਦਲ ਢੁੱਕੇ ਚਹੁੰ ਦਿਸ਼

[1]ਸਿਰ ਹੇਠਾਂ ਸੁਟਦੇ ਹਨ।[2]ਖੋਪਰੀ।[3]ਦੁੱਮਣ ਵਾਲੇ ਨੇਜ਼ੇ(ਆਪ)ਨਹੀਂ ਟੁੱਟਦੇ (ਪਰ ਜਿਨ੍ਹਾਂ ਨੂੰ ਲੱਗਦੇ ਹਨ ਉਨ੍ਹਾਂ ਨੂੰ)ਤੋੜਦੇ ਹਨ। [4](ਜਿਨ੍ਹਾਂ ਨੇ) ਬਹੁਤੇ ਸਿਰ ਧੜ ਵੱਢਕੇ ਭੇਗੇ ਤੇ ਲੋਥਾਂ ਗੁਥਾਵੇਂ (ਕਰ ਦਿੱਤੀਆਂ)। [5]ਭਾਵ ਭਯਾਨਕ ਭੱਬਕਾਂ ਮਾਰਦੇ ਹਨ। [6]ਮਰਨ ਤੋਂ ਡਰਕੇ ਕੰਧ ਨਾਲ ਜਾ ਲੱਗੇ। [7]ਘਾਇਰ। [8]ਧੂੰਏ ਦੇ ਧੌਲਰ ਬਣ ਗਏ। [9]ਕਰੜੇ ਜੰਗ ਵਿਚ। (ਅ) ਹਰ ਪਾਸਿਓਂ ਸ਼ੋਰ ਮਚਾ ਰਹੇ (ਧੂਮ ਕਿਧੌਂ ਲਗੇ=) ਮਾਨੋਂ ਘੋਰ ਹੀ ਲਫ਼ ਰਿਹਾ ਹੈ।[10]ਮਾਨੋ ਕ੍ਰਿਸ਼ਨਜੀ ਪੁੱਤ੍ਰ ਨੂੰ ਨਾਲ ਲੈਕੇ ਜੰਗ ਵਿਚ ਦੁਕੇ ਹਨ। [ਨੰਦਨ=ਪੁਤ੍ਰ। ਕ੍ਰਿਸ਼ਨ ਜੀ ਦਾ ਪੁੱਤ੍ਰ=ਪ੍ਰਦ੍ਯੁਮਨ]। *ਪਾਃ–ਓਰ ਤੇ।

ਛਿਰ ਘਨੇ। ਕੋਪ ਕਰੇ ਕਰਿ ਕੁੱਕੇ[1] ਕਪਟੀ ਕੂਰ ਗਨ। ਪ੍ਰਾਨ ਹਜ਼ਾਰਹੁੰ ਮੂਕੇ ਗੋਰੀ ਬਾਨ ਲਗਿ ॥ ੩੫ ॥ ਮਸਾਨਹੁੰ ਤੇਗੇ ਕੱਢੇ ਦਮਕਹਿੰ ਦਾਰੁਣੇ। ਮੁੰਡ ਕਿ ਰੁੰਡਹਿ ਵੱਢੇ ਮੋਢੇ ਮੁੱਢ ਤੇ।ਧਾਵੈਂ ਚੌਪਤਿ ਚੱਢੇ[2] ਦੇਤਿ ਉਥੱਲਿਕੈ। ਬਾਢੀ ਬਾਢ ਕਿ ਬੱਢੇ[3] ਚੀਰੁਤਿ ਸਾਢ ਤਨ[4] ॥੩੬॥ ਮਨਹੁੰ ਗਗਨ ਮਹਿ ਤਾਰੇ ਮੇਲ ਸਕੇਲਿ ਕੈ। ਲਿਯੋ ਚੰਦ ਪਰਵਾਰੇ ਅਨਗਨ ਆਇਕੈ। [5]ਖੜਗ ਤੜਿਤ ਰੈਬਾਰੇ ਮੇਲਤ ਮੇਲ ਕੋ[6]। ਦੈ ਦਿਸ਼ ਭਟ ਕਿਲਕਾਰੇ ਉੱਧਤਿ ਜੁੱਧ ਤੇ॥੩੭॥ਨਵਨਾਮਕ ਛੰਦ ॥ਕੁਪਿ ਕੁਪਿ ਅਤਿ ਅਤਿਕਹਿ ਕਹਿ ਦਲਪਤਿ। ਪਠਿ ਪਠਿ ਨਰ ਬਰ। ਖੜਗਨਿ ਧਰਿ ਧਰਿ॥੩੮॥ਜਿਤ ਕਿਤ ਫਿਰਿ ਫਿਰਿ।ਪਿਖਿ ਪਿਖਿ ਥਿਰਿ ਥਿਰਿ।ਚਢਨ ਚਹਤਿ ਚਿਤ।ਦੁਰਗ ਅਲਪ ਭਿਤ[7] ॥੩੯॥ ਹੁਇ ਹੁਇ ਢਿਗ ਢਿਗ।ਲਗਿ ਲਗਿ ਭਿਰ ਭਗ।ਗੁਲਕਨਿ ਸਰ ਖਰ। ਅਰਿ ਥਪੁ ਥਰਿ ਥਰਿ[8] ॥੪੦॥ ਜਿਯਨਿ ਸੁ ਹਰਿ ਹਰਿ।ਧਰ ਪਰਿ ਪਰਿ ਪਰਿ[9]।ਰੁਧਿਰ ਅਧਿਕ ਬਹਿ।ਅਰੁਣ ਬਰਣ ਤਹਿ ॥੪੧॥ ਲਹਿ ਲਹਿ ਭਰ ਭਰ। ਇਤ ਉਤ ਟਰਿ ਟਰਿ।ਠਟਕ ਰਹਿਤਿ ਹਿਯ।ਮ੍ਰਿਤਕ ਨਿਰਖ-ਲਿਯ[10] ॥੪੨॥ ਮਿਟਤਿ ਹਟਤਿ ਜਥਿ[11]। ਦਲਪਤਿ ਕਹਿ ਤਥਿ:—"ਕਿਤਹਿ ਟਰਤਿ ਅਥਿ ? ਲਜ ਕੁਲ ਹਤਿ ਸਥਿ ॥੪੩॥ ਚਢਹੁ ਦੁਰਗ ਪਰ। ਭੁਜ ਬਲ ਕਰਿ ਕਰਿ।ਅਲਪ ਅਹਹਿੰ ਅਰਿ।ਤੁਮ ਕਿਤ ਲਖਿ ਨਰ[12]?" ॥੪੪॥ ਇਮ ਸ਼੍ਰੁਤ ਸੁਨਿ ਸੁਨਿ। ਧ੍ਰਿਤ ਧਰਿ ਪੁਨ ਪੁਨ। ਗੁਲਕਨਿ ਹਨਿ ਹਨਿ। 'ਹਤਿ ਹਤਿ' ਭਨਿ ਭਨਿ ॥੪੫॥ ਖਰ ਖਗ ਕਟਿ ਕਟਿ। ਧਰਿ ਪਰਿ ਲਟਿ ਲਟਿ। ਝਟ ਕਰਿ ਸਟ ਪਟ[13]। ਭਿਤ ਲਗਿ ਝਟਪਟ[14] ॥ ੪੬ ॥ ਉਮਛਿ ਉਮਛਿ ਭਟ। ਘੁਮੰਛ ਘੁਮੰਛਿ ਘਟ[15]।ਬਰਖਤਿ ਸਰ ਖਰ। ਪਰਖਤਿ ਨਰ ਬਰ ॥ ੪੭ ॥ ਤੁਮਲ ਸਮਰ ਮਚਿ[16]। ਰੁਧਰਨਿ ਰਜ ਰਚਿ। ਕਰਦਮ ਪਗ

[1]ਕੂਕੇ। [2]ਚੌਪ ਤੇ ਚੜ੍ਹੇ ਹੋਏ ਹਨ। [3]ਆਰੇ ਤ੍ਰਿਖਾਣ ਨੇ ਤ੍ਰਿੱਖੀ (ਧਾਰ) ਨਾਲ (ਐਸੇ) ਵੱਢੇ ਕਿ ਤਨ ਨੂੰ ਸਫਾ ਚੀਰ ਸੁੱਟਦੇ ਹਨ। [4]ਤਲਵਾਰ ਮਾਨੋਂ ਬਿਜਲੀ ਹੈ ਜੋ ਮੇਲ ਮੇਲਣ ਵਿਚ ਲਹਿਰੀ ਕਰ ਰਹੀ ਹੈ [ਹੈ ਬਾਰੀ=ਲਹਿਰੀ]। [5]ਛੋਟੀਆਂ ਕੈਂਚਾਂ ਵਾਲਾ। [6]ਵੈਰੀ ਦੇ ਸਰੀਰਾਂ ਵਿਚ ਖੜ ਖੜ ਕੇ। [7]ਧਰਤੀ ਤੇ ਡਿਗ ਪੈਂਦੇ ਹਨ। [8]ਦੇਖਕੇ। [9]ਜਦੋਂ (ਤੁਰਕ ਜੋਧੇ) ਹਟਾਂ ਤੇ ਪਿੱਛੇ ਮੁੜਦੇ ਹਨ, ਤਦੋਂ....। [10]ਤੁਸੀਂ ਕਿਤਨੇ ਲੱਖਾਂ ਹੋ ਨਰ। (ਅ) ਤੁਸੀਂ (ਅੰਦਰ) ਕਿਤਨੇ ਕੁ ਆਦਮੀ ਸਮਝਦੇ ਹੋ। [11]ਭਾਵ ਡਾਢੀ ਕਾਹਲੀ ਕਰਦੇ ਹਨ। (ਅ) ਕੱਪੜੇ ਟੁਟਕੇ ਭੀ ਅਰਥ ਕਰਦੇ ਹਨ। [12]ਕੰਧ ਠੀਕ ਚਪਟਦੇ ਹਨ। [13]ਜਿਸ ਤਰ੍ਹਾਂ ਘਟਾਂ ਘਿਰਕੇ ਆਉਂਦੀਆਂ ਹਨ। [14]ਡਾਢੀ ਸੋਭ ਮੱਚਿਆ। *ਪਾ:—ਪਢੇ।

ਗਡ[1]। ਇਮ ਹੁਇ ਗਡ ਬਡ[2]॥ ੪੮ ॥ਦੋਹਰਾ॥ ਕਹੋਂ ਕਹਾਂ ਲਗ ਜੁੱਧ ਕੋ ਭਯੋ ਪ੍ਰਥਮ ਕੀ ਹੇਲ[3]। ਜੁਥ ਲੋਥ ਪਰ ਲੋਥ ਗੁਥਿ ਢੇਰ ਬਰੇ ਰਣ ਮੇਲ॥ ੪੯ ॥ ਸ੍ਰੀ ਸਤਿਗੁਰ ਕਰ ਕਾਰਮੁਕ[4] ਥਿਰੇ ਦਰੀਚੀ ਬੀਚ। ਸਰ ਖਰ ਕੀ ਬਰਖਾ ਕਰੀ ਅਰਿ ਸੈਂਕਰਿ ਕਰਿ ਮੀਚ ॥ ੫੦ ॥ ਤਿਮ ਹੀ ਸਿੰਘਨ ਤੁਪਕ ਗਹਿ ਗੁਲਕ ਬਰੂਦ ਬਿਹੀਨ। ਅਗਨ ਪਲੀਤੇ ਪਰ ਡੰਭੈ ਮ੍ਰਿਤਕ ਹਜ਼ਾਰਹੁੰ ਕੀਨ ॥ ੫੧ ॥ ਧਰਿ ਅਚਰਜ ਉਰ ਸਰਬ ਅਰਿ ਦੁਰਗ ਹੇਰਿ ਚਹੁੰ ਓਰ। ਲੋਥਨ ਕੋ ਜਨ ਕੋਟ ਭਾ ਪਸਰਨੋ ਸ਼ੋਣਤਿ ਘੋਰ ॥ ੫੨ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਦੁਤੇ 'ਚਮਕੌਰ ਜੰਗ' ਬਰਨਨੰ ਨਾਮ ਅਸਟ ਤ੍ਰਿੰਸਤੀ ਅੰਸੂ ॥੩੬॥

੩੭. [ਚਮਕੌਰ ਗੜ੍ਹੀ ਵਿਚੋਂ ਨਿਕਲ ਨਿਕਲ ਕੇ ਸਿੰਘਾਂ ਦਾ ਜੂਝਣਾਂ]।

ਦੋਹਰਾ॥ਪੈਰ ਠੌਰ ਕੋ ਆਵਈਂ ਦੌਰਿ ਦੌਰਿ ਅਰਿ ਬੀਰ॥ਕੋਠਾ ਸਿੰਘ ਗੁਲਕਾਂ ਹਤੇ ਮਦਨ ਸਿੰਘ ਧਰਿ ਧਰਿ॥੧॥ਨਰਾਜ ਛੰਦ॥ਦੁਹੂੰਨ ਤਾਕਿਤਾਕਿਕੈਤੁਫੰਗ-ਠੋਕਿ ਗੋਰੀਆਂ॥ਅਰੀ ਹਜ਼ਾਰ ਓਰੜੇ ਸਮੂਹ ਸੋਂਹ[1] ਛੋਰੀਆਂ। ਲਗੀ ਕਿਤੇਕ ਅੰਗ ਮਹਿੰ ਨਿਸੰਗ ਹੋਇ ਭਾਖਿਓ। 'ਪ੍ਰਭੂ ਨਿਦੇਸ ਦੀਜੀਯੈ, ਵਿਸ਼ੇਸ਼ ਹੀਯ ਕਾਂਖਿਓ॥੨॥ਪਧਾਰਿ ਪੌਰ ਬਾਹਰੇ ਸੁਦੌਰ ਜੰਗਘਾਲਿ ਹੌਂ॥ਕ੍ਰਿਪਾਨਕਾਢ ਮਜਾਨ ਭੋ ਨਿਦਾਨ ਸ਼ੱਤ੍ਰੁ ਛਾਲ ਹੌਂ'॥ਹਸੇਕ੍ਰਿਪਾਲ ਦੇ ਖੁਸ਼ੀ ਕਹਜੋ ਦਿਖਾਇ ਹਾਥ ਕੋ॥'ਪ੍ਰਵੇਸ਼ਪੰਜ ਸੈਨਬੀਚ ਕਾਟਿ ਕਾਟਿ ਮਾਥ ਕੋ'[2] ॥੩॥ ਗੁਰੂ ਬਖਾਨ ਸ਼ੂਧ ਕੈ ਪਧਾਨ' ਦੌਨ ਸੂਰਮੇ। ਕਿਵਾਰ ਖੋਲਿ ਪੌਰ ਕੋਰ ਦੌਰਿ ਦੌਰਿ ਦੂਰ ਮੈ। ਦਿਖਾਇਬੋ ਕ੍ਰਿਪਾਲ ਕੋ ਬਿਸਾਲ ਜੰਗ ਘਾਲਿਓ। ਬਚਾਇ ਵਾਰ ਢਾਲ ਮਹਿੰ ਅਰੀਨ ਮਾਰਿ ਡਾਲਿਓ॥੪॥ ਪ੍ਰਭੂ ਬਿਸਾਲ ਓਸ ਦੀਨ[3] ਧਾਇ ਓਰ ਜਾਹਿ ਕੀ। ਕ੍ਰਿਪਾਨ ਸ਼ੋਣ ਦੇਖਿ ਭੀਰੁ ਧੀਰ ਨਾਸ਼ ਤਾਂਹਿ ਕੀ[4]। ਸਕੈ ਨ ਝਾਲ ਸਾਮੁਹੇ ਮਤੰਗ ਹੇਰਿ ਸ਼ੇਰ ਕੋ॥ਕਟੈਤਿ ਅੰਗਸ਼ੱਤ੍ਰੁ ਕੇ ਕਰੈਤਿ ਧਾਇ ਨੈਰ ਕੋ॥੫॥ਬਿਲੋਕਿ ਦੁਸ਼ਟ ਪੁਸ਼ਟ ਜੋ* ਅਨਿਸ਼ਟ ਜਾਨੈਂ ਆਪਨੇ[5]। ਹਜ਼ਾਰਹੂੰ ਤੁਫੰਗਛੋਰਿ ਸਿੰਘ ਓਰ ਖਾਪਨੇ[6]॥ਲਗੀ ਪਚੀਸ ਤੀਸ ਅੰਗ ਅੰਗ ਫੋਰ ਦੀਨਿਓਂ। ਗੁਰੂ ਗੁਰੂ ਭਨੰਤਿ ਦੇਵਲੋਕ ਜਾਨਿ ਕੀਨਿਓ ॥੬॥ ਪ੍ਰਭੂ

[1]ਚਿੱਕੜ ਵਿਚ ਪੈਰ ਗੜ੍ਹੇ ਗਏ। [2]ਹੇਠਾਂ ਉਪਰ, ਗਿਚ ਮਿਚ [3]ਪਹਿਲੇ ਹੱਲੇ ਪਰ ਜੋ.....। [4]ਧਨੁਖ। ਬਾਂਸ ਦਾ ਧਨੁਖ [ਸੰਸ:ਕਾਰ੍ਮੁਕ=ਵਾਂਸ,ਧਨੁਖ,(ਅ)ਕੰਮ ਪੂਰਾ ਕਰ ਦੇਣਾ]। [5]ਸਾਹਮਣਿਓਂ। [6]ਸਿਰਾਂ ਨੂੰ। [7]ਕਹਿਣਾ ਸੁਣਕੇ ਟੁਰ ਪਏ। [8]ਲਹੂ ਦੀ ਭਰੀ ਕ੍ਰਿਪਾਨ ਦੇਖਕੇ ਤਦੋਂ (ਉਹਨਾਂ) ਕਾਇਰਾਂ ਦਾ ਧੀਰਜ ਨਾਸ਼ ਹੋ ਗਿਆ ਜਿਨ੍ਹਾਂ ਵਲ ਓਹ (ਸਿੱਖ) ਦੌੜੇ। [9]ਆਪਣੇ ਦੁਖਦਾਈ ਜਾਣਕੇ। [10]ਮਾਰ ਦੇਣ ਲਈ ਸਿੰਘਾਂ ਵਲ ਤੁਫੰਗਾਂ ਛੱਡੀਆਂ। *ਪਾ:—ਕੋ।

ਮੁਖਾਰਬਿੰਦ ਤੇ ਸਰਾਹਿੰ ਜੰਗ ਤਾਂਹਿ ਕੋ। 'ਇਸੀ ਪੁਕਾਰ ਔਰ ਸਿੰਘ ਦੌਰ ਸੰਗ ਜਾਹਿ ਕੋ'। ਖੜ੍ਗਾਨ ਸਿੰਘ,ਦਾਨ ਸਿੰਘ,ਧਰਮਾਨ ਸਿੰਘ ਤੀਨਹੂੰ। 'ਹਨੈਂ ਮਲੇਛ ਬਾਹਿਰੇ'[1]ਹੁਕਮ ਭਾਖਿ ਲੀਨ ਹੂੰ'।।੭।।ਪਖਾਨ ਠੌਰ ਪੈਰ ਛੋਰਿ[2] ਦੌਰ ਦੌਰ ਬਾਹਿਰੇ।ਭੁਮਾਇ ਸਾਂਗ ਸੇਲ ਕੋ ਬਿਲੋਕਿ ਲੋਕ ਆਹਰੇ[3]। ਪਰੋਇ ਗੋਰ ਗੋਰ ਕੈ ਬਡੇਰ ਓਜ ਧਾਰਿਕੈ। ਮਨਿੰਦ ਸ਼ੇਰ ਭੀਮ ਹ੍ਵੈ ਸਮੂਹ ਮਾਰਿ ਮਾਰਿਕੈ ।।੮ ।। ਨਿਹਾਰ ਆਇ ਸਾਮੁਹੇ ਅਧੀਰ ਹਾਰਿ ਭਾਜਤੇ[4]। ਸਕੋਪ ਝੁੰਡ, ਨੈਲ ਲਾਲ ਛਾਲ ਸ਼ੱਤ੍ਰੁ ਗਾਜਤੇ[5]।ਕਿਤੇਕ ਲੈ ਕ੍ਰਿਪਾਨ ਆਨਹਾਨ ਹੋਤੁਧਾਹਤੇ[6]। ਉਛਾਲ ਪੈਰ ਛਾਲੰ ਕੈ ਬਚਾਇ ਅੰਗ ਤਾਂਹਿ ਤੇ[7] ।।੯।। ਗੁਰੂ ਪ੍ਰਤਾਪ ਪਾਇ ਕੈ ਕਲਾਪ ਖਾਪਿ ਸ਼ੱਤ੍ਰੁ ਕੋ[8]। ਫਿਰੈ ਬਿਸਾਲ ਸੈਨ ਜੰਗ ਠਾਨਤੇ ਬਚਿੱਤ੍ਰ ਕੋ[9]। ਕਿਤੇਕ ਮਾਸ ਭੁੱਖ ਖੇਦ ਧਾਰਿਓ ਮਹਾਂਨ ਹੀ। ਰਹੈ ਨ ਅੰਸ ਗਾਤ ਮਹਿੰ ਨ ਮਾਸ ਸ਼ੁੰਣਵਾਨ ਹੀ[10]।।੧੦।। ਮਨਿੰਦ ਓਜ ਕੋਹਰੀ ਕਰੈਤਿ ਜੋ ਫਿਰੈਤਿ ਹੈ।ਕ੍ਰਿਪਾਕ੍ਰਿਪਾ ਨਿਧਾਨ ਕੀ ਜੁਝੈਤਿ ਹੀ ਤਰੈਤਿ*ਹੈਂ[11]।ਹਜ਼ਾਰ ਹੀ ਤੁਫੇਗ ਸੰਗ ਅੰਗ ਅੰਗ ਫੋਰਤੇ[12]। ਤਊ ਕ੍ਰਿਪਾਨ ਬਾਹਤੇ ਨ ਰੈਨ ਝੁੰਡ ਮੋਰਤੇ[13] ।।੧੧।। ਦੋਹਰਾ ।। ਪੰਚ ਸਿੰਘ[14] ਗਢ ਵਹਿਰ[15] ਹ੍ਵੈ ਮਰੇ ਮਾਰ ਅਰਿ ਬ੍ਰਿੰਦ।ਅਪਰਨ ਚੌਂਪ ਬਿਲੰਦ ਭੀ ਹਮ ਇਮ ਕਰੈਂ ਨਿਕੰਦ।।੧੨।। ਚੌਪਈ।। ਮੁਹਕਮ ਸਿੰਘ ਸਧੀਰਜ ਹੋਈ। ਅੰਮ੍ਰਿਤ ਦੇਨਿ ਲੇਨਿ ਮਹਿੰ ਜੋਈ। ਖੁਸ਼ੀ ਲਈ 'ਮੈਂ ਜਾਉਂ ਇਕਾਕੀ। ਪਿਖਹੁ ਲਰਾਈ ਨਿਜ ਕਰੁਨਾ ਕੀ' ।। ੧੩।। ਹੁਕਮ ਕਰਸੋ ਗੁਰੂ ਸਾਹਿਬ ਪੂਰੇ।'ਲਰਹਿ ਲਾਖ ਸੋਂ ਇਕ ਸਿੰਘ ਸੂਰੇ।ਸਾਚ ਬਚਨ ਅਬਿ ਕਰਿ ਦਿਖਰਾਵਹੁ। ਬੇਇਮਾਨ ਗਨ ਮਾਰਿ ਗਿਰਾਵਹੁ'।।੧੪।।

---

[1]'ਬਾਹਰ ਜਾਕੇ ਮਲੇਛ ਮਾਰੀਏ' ਇਹ ਕਹਿਕੇ ਹੁਕਮ ਲੀਤਾ ਗੁਰੂ ਜੀ ਦਾ। [2]ਦਰਵੱਜੇ ਦੀ ਥਾਂ ਤੋਂ ਜਾਕੇ। [3]ਲੋਕ ਉਹਨਾਂ ਸਿੰਘਾਂ ਦੇ ਉੱਦਮ ਨੂੰ ਦੇਖਦੇ ਹਨ। [4]ਜੋ ਸਾਹਮਣੇ ਆਉਂਦੇ ਹਨ ਉਨ੍ਹਾਂ ਨੂੰ ਦੇਖਕੇ ਏ-ਹੌਂਸਲਾ ਹੋਏ ਭਜ ਜਾਂਦੇ ਹਨ। [5]ਵੈਰੀ ਉਤੇ ਗਜ (ਕੇ ਪੈਂਦੇ) ਹਨ। [6]ਕਈ (ਵੈਰੀ) ਕ੍ਰਿਪਾਨ ਲੈਕੇ ਮਾਰਨ ਲਈ ਆਕੇ ਵਾਹੁੰਦੇ ਹਨ। [7](ਸਿੰਘ) ਉਛਲਕੇ ਛਾਲ ਮਾਰਕੇ ਆਪਣੇ ਅੰਗ ਉਹਨਾਂ ਤੋਂ ਬਚਾਕੇ। [8]ਗੁਰੂ ਦੇ ਪ੍ਰਤਾਪ ਦੁਆਰਾ ਸਾਰੇ ਵੈਰੀਆਂ ਨੂੰ ਖਪਾਉਂਦੇ ਹਨ। [9](ਸਿਰਦੇ) ਫਿਰ ਰਹੀ ਬਹੁਤੀ ਸੈਨਾ ਵਿਚ ਬਚਿੱਤ੍ਰ ਜੰਗ ਕਰਦੇ ਹਨ। [10]ਸਰੀਰ ਵਿਚ (ਮਾਸ ਦੀ) ਅੰਸ ਨਹੀਂ ਰਹੀ (ਤੇ ਜੋ ਕੁਛ ਹੈ ਤਾਂ ਉਹ) ਮਾਸ ਲਹੂ ਵਾਲਾ ਹੀ ਨਹੀਂ ਰਹਿਆ। [11]ਪਰ ਵੇਰ ਜੋ ਸ਼ੇਰ ਵਾਂਙੂੰ ਬਲ ਕਰਦੇ ਫਿਰਦੇ ਹਨ ਇਹ ਕ੍ਰਿਪਾ ਨਿਧਾਨ ਦੀ ਕ੍ਰਿਪਾ ਹੈ ਕਿ ਦੇਖਦੇ ਹਨ ਤੇ ਤਰਦੇ ਹਨ ਭਾਵ ਲੜਕੇ ਮੁਕਤ ਹੁੰਦੇ ਹਨ। [12](ਵੈਰੀ) ਫੋੜਦੇ ਹਨ। [13](ਸਿੰਘ) ਮੂੰਹ ਨਹੀਂ ਮੋੜਦੇ [14]ਦੇ ਪਹਿਲੇ ਤੇ ਤਿੰਨ ਹੁਣ ਵਾਲੇ। [15]ਕਿਲ੍ਹੇ ਤੋਂ ਬਾਹਰ। *ਪਾ-ਤੁਰੈਂਤ।

ਸੁਨਤਿ ਹੁਕਮ ਕੋ ਵਹਿਰ ਸਿਧਾਰਾ। ਬਜੈ ਲੋਹ ਸੋਂ ਲੋਹ ਕਰਾਰਾ। ਦਲ ਮਲੇਛ ਕੋ ਜਲਨਿਧਿ[1] ਭਾਰਾ। ਮੁਹਕਮ ਸਿੰਘ ਮਕਰ ਆਕਾਰਾ[2] ॥ ੧੫॥ ਬਰਨੋ ਬੀਰ ਇਤ ਉਤ ਫਿਰਿ ਤਬੈ। ਹਲਾਚਲੀ ਮਹਿ ਪ੍ਰਾਪਤਿ ਸਭੈ। ਹੋਲੋ ਹੋਨਿ ਤਰੈਗ ਬਿਸਾਲੇ[3]। ਸਿੰਘ ਮਕਰ[4] ਗਹਿ ਖੜਗ ਉਠਾਲੇ ॥ ੧੬ ॥ ਪਹੁੰਚਤਿ ਸਨਮੁਖ ਜਿਸੋ ਬਿਗਾਰਾ। ਅਰਧੋ ਅਰਧ ਚੀਰ ਸੋ ਛਾਰਾ। ਰਿਸਨੋ ਸਿੰਘ ਮੁਖ ਭੀਮ ਬਿਸਾਲਾ। ਸਮੁਖ ਨ ਹੋਇ ਸਕਹਿ ਜਨੁ ਕਾਲਾ[5] ॥੧੭॥ ਸੇਲੇ ਭਾਲੇ ਸਾਂਗ ਪ੍ਰਹਾਰੈ। ਤੋਮਰ ਦੀਰਘ ਰਿਸ ਧਰਿ ਮਾਰੈ। ਫਾਂਦਤਿ, ਸਭਿਨ ਬਚਾਵਤਿ ਘਾਵਤਿ। ਧਾਵਤਿ, ਕਾਟਤਿ, ਖੜਗ ਚਲਾਵਤਿ॥੧੮॥ ਜਿਤ ਦਿਸ਼ ਜਾਤਿ ਬੀਘ੍ਰ ਤੇ ਦੌਰਿ।ਰਿਪੁ ਇਤ ਉਤ ਹੁਇ ਤਮਾਗਤਿ ਠੌਰ। ਨਿਭੈ ਬੀਰ ਬਾਂਕੋ ਮੁਖ ਲਾਲੀ। ਸ਼ਮਸ਼ ਮੂਛ ਦ੍ਵੈ ਬੰਕ ਬਿਸਾਲੀ ॥੧੯॥ਰੂਪ ਭਯੰਕੁਰ ਜਮ ਹੈ ਮਾਨੋ। ਕਰਾਰੋਲ ਕੈ ਦੰਡ ਪਛਾਨੋ[6]। ਰਿਪੁ ਗਨ ਮਾਰਤਿ ਘਾਇਲ ਹੋਵਾ। ਬਹਨੋ ਰੁਧਰ ਬਹੁ ਹਰਖਤਿ ਜੋਵਾ ॥ ੨੦ ॥ ਭੀਗੋ ਚੀਰ ਸ਼ਰੀਰ ਸਧੀਰ। ਬਿਚਰਤਿ ਰਿਪੁ ਗਨ ਮਹਿ ਬਰ ਬੀਰ। ਲਸ਼ਕਰ ਮਥਨੋ ਸਿੰਧ ਸਮ ਜਥੈ। ਖ੍ਵਾਜਾ ਮਰਦ ਪੁਕਾਰਨੋ ਤਥੈ ॥ ੨੧ ॥ 'ਕਹਾਂ ਭਯੋ ਤੁਮ ਕੋ ਬਲ ਹਾਰਨੋ।ਏਕ ਸਿੰਘ ਲਾਖਨ ਨਹਿੰ ਮਾਰਨੋ'।ਤੜ ਭੜ ਸ਼ਲਖ ਤੁਫੈਗਨ ਕੇਰੀ।ਛੁਟੀ ਹਜ਼ਾਰੋਂ ਫਿਰ ਇਕ ਬੇਰੀ॥੨੨॥ਬੀਸ ਪਚੀਸ ਲਗੀ ਤਬਿ ਆਇ। ਤੋਰਨੋ ਫੋਰਨੋ ਤਨ ਸਭਿ ਥਾਇੰ। ਖਰੋ ਮਰਨੋ ਸਨਮੁਖ ਹੀ ਗਿਰਨੋ। ਤਨਕ ਨ ਮੁਰਨੋ ਬੀਰ ਰਸ ਭਰਨੋ ॥੨੩॥ ਜੁੱਧ ਬਿਲੋਕਿ ਪ੍ਰਸੰਨ ਗੁਸਾਈਂ। ਨਿਜਸਿਖ ਕੀ ਕਹਿ ਅਧਿਕ ਬਡਾਈ।ਮਚਨੋ ਤੁਮਲ ਸੰਗ੍ਰਾਮ ਬਡੇਰਾ।ਬਰਸਤਿ ਲੋਹਾ ਬਹੁ ਤਿਸ ਬੇਰਾ॥੨੪॥ਇਮ ਮੁਹਕਮ ਸਿੰਘ ਸੁਰਗ*ਪਿਆਨਾ। ਹਿੰਮਤ ਸਿੰਘ ਸਾਹਿਬ ਸਿੰਘ ਜਾਨਾ। ਲਖਨੋ ਕਿ ਜ਼ੋਰ ਮਲੇਛਨਿ ਕੀਨਾ। ਸੰਗ ਕਰਨ ਲੇ ਹੁਕਮ ਪ੍ਰਬੀਨਾ ॥ ੨੫ ॥ ਪੌਰ ਅਗਾਰੀ ਰਿਪੁ ਗਨ ਆਏ। ਤਿਨ ਕੇ ਸਨਮੁਖ ਤੂਰਨ ਧਾਏ। ਮਨਹੁੰ ਕੁਲਿੰਗਨ[7] ਗਨ ਅਵਲੋਇ। ਝਿਕਰੇ ਗਏ ਤਿਨਹੁੰ ਪਰ ਦੋਇ ॥੨੬॥ ਸਿਪਰ ਖੜਗ ਦੋਨਹੁੰ ਹਥ ਧਾਰੇ। ਜਨੁ ਮਤੰਗ ਖੂਨੀ ਦੰਤਾਰੇ[8]।ਹੇਲ ਧਕੇਲ ਪਿਛੇਲੇ ਮੇਲੇ। ਜਨੁ ਖੇਲਤਿ ਹੈਂ

---

[1]ਸਮੁੰਦ੍ਰ। [2]ਅਗ਼ਾਰਮੱਛ ਵਰਗਾ। [3]ਬਹੁਤੇ ਹੱਲੇ ਹੋਣੇ ਤੁੰਗ ਹਨ। [4]ਮਗਰ ਮੱਛ ਰੂਪ ਸਿੰਘ ਨੇ। [5]ਮਾਨੋਂ ਮੌਤ ਹੈ। [6]ਤਲਵਾਰ ਨੂੰ (ਜਮ ਦਾ) ਦੰਡ ਜਾਣੇ। [7]ਚਿੜੇ [ਸੰਸ:, ਕੁਲਿੰਗ]। [8]ਮਾਨੋਂ ਖੂਨੀ ਹਾਥੀ ਦੰਦਾਂ ਵਾਲੇ। *ਪਾ:—ਬਿਕੁੰਠ।

ਫਾਕ ਸਹੇਲੈ ॥੨੭ ॥ ਦਲ ਮਲੇਛ ਕੋ ਬਿਸਮਜੋ ਮਨ ਮੈਂ।–ਯਾ ਖ਼ੁਦਾਇ ! ਕਯਾ ਪੌਰਖ[1] ਇਨ ਮੈਂ। ਲੱਛਨ ਮਹਿ ਪ੍ਰਵੇਸ਼ਿ[2] ਇਕ ਲਰੈ। ਮਰਨ ਤ੍ਰਾਸ ਕੋ ਕਸੋਂਹੁ ਨ ਧਰੈ॥੨੮॥ਜਨੁ ਦੈ ਗ੍ਰਾਹ[3] ਹਿਲਾਵਤਿ ਜਲ ਕੋ। ਤਿਮ ਦੋਨਹੁੰ ਪੈਲਤਿ ਖਲ ਦਲ ਕੋ। ਚੀਰਤਿ ਅੰਗ ਚਲਾਇ ਕ੍ਰਿਪਾਨਾ। ਰਿਪੁ ਕੋ ਵਾਰ ਸਿਪਰ ਅਗਵਾਨਾ ॥ ੨੯ ॥ ਕਰਿ ਚੇਚਲਤਾ ਬੀਰ ਬਿਸਾਲੇ। ਇਤ ਉਤ ਬਿਚਰਤਿ ਬਨਿ ਮਤਵਾਲੇ।ਮਾਰਿ ਮਾਰਿ ਅੰਬਾਰ ਲਗਾਏ।ਸਿਰ,ਧਰ[4],ਕਰ, ਪਗ ਧਰ[5] ਬਿਖਰਾਏ ॥ ੩੦ ॥ ਕਿੰਦਕ ਦੀਰਘ ਸੋ[6] ਸਿਰ ਪਰੇ। ਕਰ ਪਗ ਕਟਿਡੰਡੋ ਗਨ ਕਰੇ।ਲਰਤਿ ਬਹਾਦਰਦੋਨਹੁੰ ਅਰੇ।ਬੀਸ ਪਚੀਸਨ ਮਾਰਤਿ ਮਰੇ ॥੩੧॥ ਨਿਕਸੇ ਤਨ ਤੇ ਪ੍ਰਾਨ ਨ ਜਥਿ ਲੌ।ਰਿਪੁ ਗਨ ਕੋ ਸੰਘਾਰਹਿੰ ਤਥਿ ਲੌ।ਹੋਹਿੰ ਸ਼ਹੀਦ ਅਪਸਰਾ ਆਵੈਂ।ਕਹਿ ਕਹਿ ਸਿੰਘ ਬਿਵਾਨ ਚਢਾਵੈਂ ॥੩੨॥ਤ੍ਰਿਪਤ ਨ ਰਨ ਤੇ ਰਿਪੁ ਗਨ ਹੋਰੈਂ । ਤਜਿ ਬਿਵਾਨ ਮਾਰਹਿੰ ਤਿਸ ਬੋਰੈਂ।ਦੁੰਦਭਿ ਚਹੁੰ ਦਿਸ਼ਿ ਬਜੈਂ ਜੁਝਾਊ।ਸੁਨਿ ਸੁਨਿ ਬੀਰਨ ਕੇ ਚਿਤਚਾਊ॥ ੩੩॥ਕਹੈਂ ਸਿੰਘ 'ਅਬਿ ਅਵਸਰ ਆਛੋ।ਮਾਰਹੁ ਗਢ ਤੇ ਬਾਹਰ ਗਾਛੋ।ਗੁਰੁ ਹਜ਼ੂਰ ਨਿਜ ਜਨਮ ਸੁਧਾਰੋ।ਖੜਗਨਿਕਾਰਹੁ ਰਿਪੁ ਗਨ ਮਾਰੋ॥੩੪॥ਇਕ ਘਟਕਾ ਮਹਿ ਲਾਭ ਬਿਸਾਲੇ । ਲਾਖਹੁੰ ਬਰਖ ਜਥਾ ਤਪ ਘਾਲੇ । ਪ੍ਰਿਥੀ ਦਾਨ ਅਸੁਮੇਧ ਕਰਨ ਕੋ[7] । ਤਸ ਫਲ ਗੁਰ ਢਿਗ ਜੰਗ ਲਰਨ ਕੋ॥੩੫॥ ਮਾਤਾ ਪਿਤਾ ਧੰਨ ਤਿਸ ਕੇਰਾ । ਜਨਮ ਧੰਨ ਕਰਿ ਲੀਨ ਬਡੇਰਾ । ਮਹਾਂ ਮਹਾਤਮ ਕੋ ਚਿਤ ਲਖੇ । ਗੁਰ ਤੇ ਹੁਕਮ ਲੇਤਿ ਗਢ ਬਿਖੇ ॥੩੬॥ ਵਹਿਰ ਜਾਇ ਦਸ ਬੀਸ ਪੁਹਾਰੈ । ਲਰਤਿ ਪ੍ਰਾਨ ਤਜਿ ਸੁਰਗ ਸਿਧਾਰੈ।[8]ਬਰਖਤਿ ਸਰ ਗੋਰੀ ਬਹੁ ਸਾਰ। ਮਰੈ ਅੰਬਾਰ, ਹਜ਼ਾਰ ਸੁਮਾਰ[9] ॥੩੭॥ ਤਥਿ ਪੰਚਹੁੰ ਮੁਕਤੇ ਬਰ ਬੀਰ । ਈਸ਼ੁਰ ਸਿੰਘ, ਦੇਵਾ ਸਿੰਘ ਧੀਰ। ਜਥਾ ਛੁਧਾਤੁਰ ਸ਼ੇਰ ਸਿਧਾਵੈ । ਜਥਾ ਬਾਜ ਚਿਰੀਅਨ ਪਰ ਜਾਵੈ ॥ ੩੮ ॥ ਤਿਮ ਤੁਰਕਨ ਪਰ ਪੰਚਹੁੰ ਗਏ । ਸੈਨਾ ਸਿੰਧੁ ਪ੍ਰਵੇਸ਼ਤਿ ਭਏ । ਜਥਾ ਮੱਤ ਹਾਥੀ ਬਰਿ ਜਾਇ। ਕਰਤਿ ਕੇਲ ਜਲ ਦੀਹ ਧਕਾਇ ॥੩੯॥ਪੰਚਹੁੰ ਖੜਗ ਚਮਕਤੇ ਦਾਰੁਨ। ਲਿਪਟੇ ਰੁਧਰ ਕਰਤਿ ਰਿਪੁ ਮਾਰਨਿ । ਨਿਰਭੈ ਚਲਹਿੰ ਬੀਰ ਬਡ ਮੱਤੇ ।

---

[1]ਬਲ । [2]ਲੱਖਾਂ ਵਿਚ ਵੜਕੇ । [3]ਦੇ ਤੈਂਦੂਏ । [4]ਧੜ । [5]ਧਰਤੀ ਤੇ । [6]ਢੱਡੀਆਂ ਗੋਂਦਾਂ ਵਰਗੇ । [7]ਭਾਵ ਪ੍ਰਿਥਵੀ ਦਾਨ ਤੇ ਅਸੁਮੇਧ ਯੱਗ ਦੇ ਤੁੱਲ ਫਲ ਹੈ"""""। [8]ਮੁਰਦਿਆਂ ਦੇ ਢੇਰ ਲਗੇ ਤੇ ਹਜ਼ਾਰਾਂ ਜ਼ਖਮੀ ਹੋਏ ।

ਹਤਹਿ ਸੁ ਪਹੁੰਚਿ ਬੀਰ ਰਸ ਰੱਤੇ ॥੪੦॥ਜਿਮ ਪੰਚਹੁੰ ਪਾਂਡਵ ਬਲਵੰਤੇ। ਕੌਰਵਾਨ ਕੇ ਦਲ ਬਿਚਰੰਤੇ।ਮਾਰੇ ਤੁਰਕ ਅਨੇਕ ਬਿਹਾਲੇ। ਕੌ ਤਰਫਤਿ, ਕਿਹ ਪ੍ਰਾਨ ਨਿਕਾਲੇ ॥੪੧॥ ਤਛਾ ਮੁੱਛ ਕਰਤੇ ਬਹੁ ਫਿਰੇ। ਓਰਜ਼ ਭਟਨ ਬਿਖੈ ਪੁਨ ਘਿਰੇ।ਮਾਰਿ ਸੈਂਕਰੇ ਭੂਮ ਗਿਰਾਏ।ਨਿਜ ਸ੍ਵਾਮੀ ਕੌ ਜੰਗ ਦਿਖਾਏ ॥ ੪੨ ॥ ਰੈਚਕ ਰੈਚਕ ਤਨ ਕਟਵਾਯੋ। ਨਹਿੰ ਪੀਛੇ ਇਕ ਪੈਰ ਹਟਾਯੋ। ਸਨਮੁਖ ਲਰਤਿ ਪ੍ਰਾਨ ਕੌ ਦੀਨੇ।ਬਿਸਮੇ ਤੁਰਕ ਪਿਖੇ ਰਣ ਕੀਨੇ[1]॥੪੩॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਤੁਤੇ 'ਚਮਕੌਰ ਜੰਗ' ਪ੍ਰਥਮ ਬਰਨਨੰ ਨਾਮ ਸਪਤ ਤ੍ਰਿੰਸਤੀ ਅੰਸੂ ॥ ੩੭ ॥ ੩੮. [ਚਮਕੌਰ ਜੰਗ–ਜਾਰੀ]।

ਦੋਹਰਾ ॥ ਭਯੋ ਜੁੱਧ ਅਤਿਸ਼ੈ ਪ੍ਰਬਲ ਨਾਦਤਿ ਤੁਪਕ ਕਮਾਨ।ਝੁੰਕਤ ਸਰਪ ਸਮਾਨ ਸਰ ਗੁਲਕਾਂ ਲਗਿ ਭਟ ਹਾਨ ॥ ੧ ॥ ਭੁਯੰਗ ਪ੍ਰਯਾਤ ਛੰਦ ॥ ਕਹਾਂ ਬੀਰ ਚਾਲੀ ਛੁਧਾਵੰਤਿ ਭਾਰੇ। ਕਹਾਂ ਏਕ ਨੌ[2] ਲਾਖ ਆਏ ਹਕਾਰੇ।ਅਛੂਤੇ ਬਿਤੈਤੇ ਸੁਨਨੋਂ ਦੇਵ ਜਾਲਾ[3]। ਮਿਲੇ ਏਕ ਥਾਨੰ ਅਚੰਭੋ ਬਿਸਾਲਾ ॥ ੨ ॥ –ਕਲੀ ਕਾਲ ਮੈਂ ਏਵ ਕੈਸੇ ਲਰੰਤੇ?ਗੁਰੂ ਜੀ ਕਰਾਮਾਤ ਨਾ ਸੂਚਿਯੰਤੇ[4]। ਅਸੰਭੋ ਮਹਾਂ ਤੇ ਅਚੰਭੋ ਬਿਲੰਦੇ। ਬਿਲੋਕੈਂ ਚਲੈਂ–ਚਾਉ ਚੀਤੇ ਉਠੰਦੇ[5] ॥ ੩ ॥ ਅਰੂਢੇ ਬਿਮਾਨੰ ਪਧਾਨੰਤਿ ਆਏ। ਜਹਾਂ ਗੌਨ ਕੌ, ਖੇਹ ਤੇ ਸੈਨ ਛਾਏ[6]। ਅਟਾਰੀ ਬਿਖੈ ਨਾਥ ਕੌ ਦੇਖਿ ਬੰਦੇ। ਲਰਾਈ ਬਿਲੋਕੈਂ:–ਪਰਸੌ ਦੀਹ ਦੁੰਦੇ[7] ॥ ੪ ॥ ਤੁਫੰਗੈਂ ਤੜਾਕੇ, ਸੜਾਕੈਂ ਕੜਾਕੈਂ[8]। ਝੜਾ ਝਾੜ ਤੇਗੈ ਝੜਾਕੈਂ ਮੜਾਕੈਂ[9]। ਹਲਾ ਹਾਲ ਹੁਲੰ ਹਲੈਂ ਹੋਲ ਲੋਹੈ[10]।ਲਰੀ ਸ਼ੋਣ ਲਾਲੰ ਫੁਲੇ ਢਾਕ ਸੋਹੈ[11] ॥੫॥ ਘਨੇ ਗੀਧ੍ਰਬੰ ਸਿੱਧ ਆਏ ਅਕਾਸ਼ਾ। ਥਿਰੇ ਦੇਵਤਾ

---

[1]ਜੰਗ ਕੀਤਾ ਦੇਖਕੇ। [2]੯+੯=੧੦ ਲੱਖ। [3]ਜੋ ਇਤੀਤ ਕਿ ਅੱਗੇ ਕਦੇ ਨਹੀਂ ਵਰਤਿਆ ਦੇਵਤਿਆਂ ਸਾਰਿਆਂ ਨੇ ਸੁਣਿਆਂ ਸੀ। [4]ਜਣਾਉਂਦੇ ਨਹੀਂ। [5]ਮਹਾਨ ਅਸੰਭਵ ਗੱਲ ਤੋਂ ਬਹੁਤ ਅਚੰਭਾ ਹੋਕੇ ਚਿੱਤ ਵਿਚ ਚਾਉ ਉਪਜਿਆ ਕਿ ਵੱਲੇ ਦੇਖੀਏ। [6]ਜਿੱਥੇ ਨਿਗਾ ਦੀ ਗਰਦ ਤੋਂ ਆਕਾਸ਼ ਛਾਦਨ ਹੋ ਰਿਹਾ ਸੀ। [7]ਭਾਰੀ ਜੁੱਧ ਹੋ ਰਿਹਾ ਹੈ। [8]ਤੜੱਕ ਕਰਕੇ ਬੰਦੂਕ ਚਲਦੀ ਹੈ ਸੜੱਕ ਕਰਦੀ (ਗੋਲੀ) ਜਾਂਦੀ ਹੈ ਤੇ ਕੜੱਕ (ਕਰਕੇ ਵੱਜਦ, ਹੈ)। [9]ਉਤੋਂ ਚਲੀ ਤੇਗੇ ਝੜਾਕ ਮੜਾਕ ਹੋ ਰਹੇ ਹਨ। [ਝੜਾਕ ਤੋਂ ਭਾਵ ਤਲਵਾਰ ਨਾਲ ਠਹਿਕਣ ਤੇ ਮੜਾਕ ਤੋਂ ਢਾਲ ਨਾਲ ਤਲਵਾਰ ਠਹਿਕਣ ਦਾ ਲਿਆ ਜਾਂਦਾ ਹੈ]। [10]ਹਲਾਹਾਲ ਦਾ ਰੋਲਾ ਪੈ ਰਿਹਾ ਹੈ ਤੇ ਸ਼ਸਤ੍ਰਾਂ ਨਾਲ ਹੱਲੇ ਹੋ ਰਹੇ ਹਨ। (ਅ) ..... ਸ਼ਸਤ੍ਰਾਂ ਦੇ ਹਮਲੇ ਨਾਲ ਹਿਲ ਗਏ (ਵੈਰੀ)। [11]ਛਿੱਛਰੇ ਫੁੱਲੇ ਹੋਏ ਸੋਭਦੇ ਹਨ।

ਕੂਰ ਹੋਯੋ ਪੁਕਾਸ਼ਾ। ਉਡੈਂ ਗਿੱਧ ਬ੍ਰਿੱਧੈ ਵਧਨੋ ਜੁੱਧ ਉਂਧੈ। ਭਿੜੇ ਭੇੜ ਜੋਧਾ ਰਿਦੇ ਮੱਧ ਸੁੱਧੈ॥੬॥ ਬਡੇ ਕਾਂਕ ਕੰਕੈ ਕਈ ਕੂਕ ਕੂਕੈਂ।ਭਖੈਂ ਮਾਸ ਸੂਰਾਨਿ ਕੇ ਭੀਰ ਢੂਕੈਂ। ਬਹਯੋ ਫੂਲ ਚਾਲਾ ਧਰਾ ਲਾਲ ਹੋਈ।ਕਿ ਭੀ ਮਨੋ ਚੂਨਰੀ ਲੀਨਿ ਜੋਈ॥੭॥ਦਯਾ ਸਿੰਘ ਆਦੇ ਗੁਰੂ ਪਾਸ ਜੈਕੈ।ਕਰੈ ਜੋਰਿ ਦੋਨੋਂ।ਬਨੈ ਭਾਖਿ ਕੈ ਕੈ। 'ਮਹਾਰਾਜ ! ਛੋਰੋ ਲਰਾਈ ਅਖਾਰਾ। ਪਿਯਾਨੋ ਕਹੂੰ ਕੋ, ਕਰੀਜੈ ਕਿਨਾਰਾ ॥੮॥ ਸਭੈ ਸਿੰਘ ਜੂਝੇ ਹਤੇ ਸ਼ੱਤ੍ਰੁ ਭਾਰੇ। ਮਰੇ ਜੁੱਧ ਬੀਚੈ ਰਿਦੈ ਧੀਰ ਧਾਰੇ।–ਬਚੈ ਆਪਕੋ ਦੇਹਿ–ਚਾਹੈਂ ਜੁਝਾਰੇ। ਤਜੋ ਜੰਗਕੋ ਢੰਗ, ਹੂਜੈ ਕਿਨਾਰੇ' ॥ ੯ ॥ ਘਨੀ ਬੇਨਤੀ ਸ਼ੁਧ[1] ਸਿੰਘਾਨਿ ਕੇਰੀ। ਹਸੇ ਦੀਨ ਦਯਾਲੰ ਭਨਯੋ ਤਾਂਹਿ ਬੇਰੀ। 'ਪਿਖੋ ਖੱਗ ਕੇਤੇ ਬਿਲਾਸੰ ਤਮਾਸ਼ਾ । ਕਰੋ ਬੇਗ ਤੇ ਬੇਇਮਾਨੈ ਬਿਨਾਸ਼ਾ' ॥ ੧੦ ॥ ਸ੍ਰੈਯਾ ॥ ਸ਼੍ਰੀ ਮੁਖ ਤੇ ਸੁਨਿਕੈ ਨਿਕਸੇ ਭਜਿ ਪੌਰ ਕੋ ਠੌਰਹਿ ਦੌਰਿ ਅਗਾਰੀ। ਮੋਹਰ ਸਿੰਘ ਸੁ ਕੀਰਤ ਸਿੰਘ ਅਨੰਦ ਮੁਰਿੰਦ ਚਲਯੋ ਬਲਿ ਭਾਰੀ। ਲਾਲ ਜੁ ਸਿੰਘ ਸੁ ਕੇਸਰਾ ਸਿੰਘ ਅਮੋਲਕ ਸਿੰਘ ਲਹੇ ਫਲ ਚਾਰੀ[2]।–ਨਾ ਅਸ ਔਸਰ ਹਾਥ ਪਰੈ ਪੁਨ ਜੋ ਹੁਇ ਸੈਮਤ ਬੈਸ ਹਜ਼ਾਰੀ[3]–॥ ੧੧ ॥ ਹੋਲ ਕੋ ਮੇਲਤਿ ਨੇਰ ਕਰਯੋ ਰਿਪੁ ਪੌਰ ਕੇ ਠੌਰ ਕੋ ਜੋ ਗਨ ਆਏ।ਕਾਢਿ ਕ੍ਰਿਪਾਨ ਪਰੇ ਤਬਿ ਸਿੰਘ ਤਛਾਮੁਛਿ ਕੈ ਪੁਨ ਦੂਰ ਹਟਾਏ। ਢਾਂਧਤਿ ਜਾਤਿ ਪਹੁੰਚਿਕੈ ਬਾਹਰ ਬੀਰ ਸਰੀਰ ਕੋ ਦੇਤਿ ਗਿਰਾਏ। ਹੋਤ ਖਰੋ ਅਰਿ ਜੋ ਅਰਿ ਕੈ, ਨਹਿੰ ਜੀਵਤਿ, ਮਾਤ ਮਨੋਂ ਨਹਿੰ ਜਾਏ[4] ॥੧੨॥ ਕਸਾ ਬਰਨੋਂ ਰਣ ਕੋ ਤਿਨ ਸਿੰਘਨਿ, ਸਿੰਘਨਿ ਜਸੋਂ ਭਭਕਾਰ ਪਰੇ। ਸੈਂਕਰ ਸ਼ੱਤ੍ਰੁਨਿ ਕੋ ਤਨ ਗਾਰ, ਮਿਲੇ ਚਹੁੰ ਓਰਤੇ, ਬੀਚ ਘਿਰੇ[5]।ਏਕਨਕੋ ਝਝਕੈਂ ਉਝਕੈਂ[6] ਅਰੁ ਏਕਨ ਕੋ ਹਤਿ ਪ੍ਰਾਨ ਹਰੇ । ਸ਼੍ਰੀ ਗੁਰ ਕੋ ਨਿਜ ਓਜ ਲਖਾਇ ਲਗੇ ਬਹੁ ਘਾਇਸੁ ਸ਼ੋਣਝਰੇ[7]॥੧੩॥ ਸੈਲਨਿ, ਸਾਂਗਨਿ,ਤੋਮਰ, ਤੀਰਨਿ ਬੇਧਿ ਲਿਏ ਇਕਬਾਰ ਗਿਰੇ । ਪ੍ਰਾਨ ਕੋ ਤਯਾਗਤਿ, ਪ੍ਰੇਮ ਤੇ ਜਾਗਤਿ, ਬੀਰਤਾ ਪਾਗਤਿ ਰੰਗ ਖਰੇ । ਮਾਰਨ ਚਾਹਤਿ, ਸ਼ੱਤ੍ਰੁਨਿ ਗਾਹਤਿ,ਜੁੱਧ ਉਮਾਹਤਿ ਸਿੰਘ ਮਰੇ । ਸ਼੍ਰੀ ਗੁਰ ਛੋਰਤਿ ਤੀਰ ਤਰਾ

---

[1]ਸੁਣਕੇ । [2]ਚਾਰੇਂ ਫਲ ਲੈਣ ਨੂੰ । [3]ਭਾਵ ਓਹ ਵਿਚਾਰਦੇ ਹਨ ਕਿ ਚਾਹੇ ਹਜ਼ਾਰਾਂ ਵਰ੍ਹਿਆਂ ਦੀ ਉਮਰ ਹੋਵੇ ਐਸਾ ਸਮਾਂ ਫੇਰ ਹੱਥ ਨਹੀਂ ਆਉਣਾ । [4]ਜੋ ਵੈਰੀ ਅੜਕੇ ਖੜੇ ਹੁੰਦੇ ਹਨ ਉਹ (ਐਉਂ) ਨਹੀਂ ਜੀਉਂਦੇ ਭਾਵ ਮਰ ਜਾਂਦੇ ਹਨ ਕਿ ਮਾਨੋਂ ਮਾਂ ਨੇ ਜਣੇ ਹੀ ਨਹੀਂ ਸਨ । [5]ਭਾਵ ਵੈਰੀਆਂ ਵਿਚ ਘਿਰ ਗਏ । [6]ਝਾੜਿਆਂ ਉਛਲਦੇ।(ਅ)ਹਲੂਣਕੇ ਪਰੇ ਸਿਟਦੇ ਹਨ। [7]ਵੱਗਦਾ ਹੈ ।

ਤਰ ਜੋ ਤਰ ਆਵਤਿ[1] ਪ੍ਰਾਨ ਹਰੇ*॥੧੪॥ਨਾਹਰ ਖਾਨ ਕਰਜੋ ਰਣ ਜ਼ਾਹਰ ਸਿੰਘਨਿ ਮਾਰਿ ਕੈ ਹੋਯੋ ਅਗਾਰੀ। ਪਾਇਨ ਕੀ ਕਰਿ ਚੰਚਲਤਾ ਚਹਿ –ਕੋਟ ਕੀ ਭੀਤ ਕੋ ਜਾਉਂ ਮਝਾਰੀ–। ਆਪਨੀ ਭੂਰ ਬਹਾਦਰੀ ਕੋ ਦਿਖਰਾਵਤਿ ਹੈ ਕਰਿ ਕੌਤਕ ਭਾਰੀ। ਸ਼੍ਰੀ ਗੁਰ ਕੀ ਤਬਿ ਡੀਠ ਪਰਜੋ ਕਰਿ ਤੂਰਨਤਾ ਖਰ ਤੀਰ ਸੰਚਾਰੀ[2] ॥੧੫॥ ਮਯਾਨ ਬਿਹੀਨ ਕ੍ਰਿਪਾਨ ਨਚਾਵਤਿ ਦੂਸ੍ਰਰ ਪਾਨ ਮਹਿੰ ਢਾਲ ਸੰਭਾਰੇ। ਦੌਰਤਿ ਏਕ ਦਿਵਾਰ ਤਜੀ ਗਢਹੂੰ ਕੀ ਦਿਵਾਰਕੋ ਜਾਤਿ ਨਿਹਾਰੇ। ਕਾਨ ਲੌ ਤਾਨਿਕੈ ਬਾਨ ਤਜਜੋ ਸੁ ਅਚਾਨਕ ਜਾਇ ਲਗਜੋ ਹੁਇ ਪਾਰੇ। ਜਜੋਂ ਉਡਿ ਕੈ ਬਡ ਸਰਪ ਗਯੋ ਬਰਮੀ ਬਰਿਕੈ ਨਹਿੰ ਅੰਗ ਦਿਖਾਰੇ ॥ ੧੬ ॥ ਤੀਛਨ ਭੀਛਨ ਛੋਰਜੋ ਨਿਰੀਛਤਿ[3] ਛਾਲ ਉਛਾਲਤਿ ਕੀ ਲਗਿ ਛਾਤੀ[4]।ਪਾਇ ਪਸਾਰ ਪਰਜੋ ਤਬਿਹੂੰ ਕਰ ਮਹਿੰਰਹਿ-ਗੀ ਕਰਵਾਰ ਕੰਪਾਤੀ। ਪਾਰ ਪਰਜੋ ਸਰ, ਸ਼ੂੰਕ ਗਡਜੋ ਧਰ, ਧੌਂ ਉਚਲਜੋ ਉਪਮਾ ਉਪਜਾਤੀ[5]। ਬਾਯੁ ਸੁ ਬੇਗ ਬਿਸਾਲ ਬਹਜੋ ਤਰੁ ਤੇ ਛਿੰਨ ਮੂਲ ਧਰਾ ਪੈ ਪਪਾਤੀ[6] ॥ ੧੭ ॥ ਮੁਗਲੇ ਜੁ ਪਠਾਨ ਬਿਲੋਕਤਿ ਥੇ ਭਯ ਪਾਇ ਮਹਾਂ ਦਬਕੇ ਪਿਛਵਾਈ। ਮਰਦੂਦਹਿ ਖ੍ਵਾਜ ਦਿਵਾਰ ਕੇ ਸਾਯੇ ਮਹਿੰ ਬੈਠਿ ਰਹਜੋ ਤਨ ਨਾ ਉਕਸਾਈ[7]। ਭਟ ਔਰ ਭਿ ਹੋਰਿ ਹਿਰਾਨ ਭਏ ਸਰਦਾਰ ਮਹਾਨ ਹਨਜੋ ਸਰ ਆਈ। ਗਨ ਤੀਰ ਤੁਫੰਗ ਹਨੈਂ ਥਿਰ ਹ੍ਵੈ ਕਰਿ ਪੈਰ ਨ ਘਾਲਤਿ ਹੈਂ ਅਗਵਾਈ॥੧੮॥[8]ਖ੍ਵਾਜਾ ਦੁਰਜੋ ਲਖਿਕੈ ਗਤਿ ਤਾਂਹਿ ਹੁਇ ਗ਼ੌਰਤ ਖਾਨ ਕਰੀ ਚਪਲਾਈ। ਕੋਟ ਦਿਵਾਰਕੋ ਆਵਨ ਲਾਗ ਪਰਜੋ ਜਹਿੰ ਨਾਹਰਖਾਂ ਅਗਵਾਈ[9]।ਸ਼੍ਰੀ ਗੁਰ ਡੀਠ ਪਰਜੋ ਤਬਿਹੂੰਤਤਕਾਲ ਹੀਤੀਰ ਲੈ

[1]ਜੋ(ਬਲ ਦੀ ਮਾਰ) ਹੋਠ ਆਉਂਦੇ ਹਨ। [2]ਭਾਵ ਚਿੱਲੇ ਵਿਚ ਜੋੜਿਆ ਤਿੱਖਾ ਤੀਰ। [3]ਵੇਖਦਿਆਂ। [4]ਉੱਛਲਦੇ ਦੀ ਛਾਤੀ ਵਿਚ ਲਗਿਆ। [5]ਭਾਵ ਉਪਮਾ ਐਉਂ ਬਣਦੀ ਹੈ ਉਸਦੇ ਡਿੱਗਣ ਦੀ:– [6]ਮਾਨੋਵਡੇ ਵੇਗ ਦੀ ਵਾਯੂ ਨਾਲ ਬਿੱਛ ਮੂੱਢ ਤੋਂ ਟੁੱਟਕੇ ਧਰਤੀ ਤੇ ਡਿੱਗ ਪਿਆ [7]ਖ੍ਵਾਜਾ ਮਰਦ। [8]ਹਿਲਾਯਾ ਨਾ। [9](ਇਕ ਹੋਰ) ਖਾਨ ਖ੍ਵਾਜੇ ਨੂੰ ਡਿੱਪਿਆ ਦੇਖਕੇ ਤੇ (ਨਾਹਰ ਖਾਂ ਦੀ) ਗਤ ਹੋਈ ਵੇਖਕੇ ਅਣਖ ਵਿਚ ਆਕੇ, ਚਲਾਕੀ ਕੀਤੀ ਤੇ ਕਿਲ੍ਹੇ ਦੀ ਕੰਧ ਪਾਸ ਜਿਥੇ ਅੱਗੇ ਨਾਹਰ ਖਾਂ ਪਿਆ ਸੀ ਆਵਨ ਲੱਗਾ [ਅ:, ਗੌਰਤ=ਅਣਖ]। (ਅ) ਗ਼ੌਰਤ ਖਾਂ ਨਾਮੇ ਸਰਦਾਰ ਨੇ ਚਲਾਕੀ ਕੀਤੀ। *ਗੁਰੂ ਜੀ ਉਪਰੋਂ ਤੀਰ ਤੇ ਹੋਰ ਸੂਰਮੇ ਗੋਲੀਆਂ ਚਲਾਉਂਦੇ ਹਨ। ਵੈਰੀ ਦੂਰ ਦੂਰ ਰਹਿੰਦੇ ਹਨ, ਪਰ ਜਦ ਕੋਈ ਦਿਲ ਚਲੇ ਹੱਲਾ ਕਰਕੇ ਕਿਲੇ ਦੇ ਦਰਵਾਜ਼ੇ ਤੇ ਕੰਧਾਂ ਪਾਸ ਆ ਪੁੱਜਦੇ ਹਨ ਤਾਂ ਅੰਦਰੋਂ ਸਿੰਘ ਨਿਕਲਕੇ ਉਨ੍ਹਾਂ ਨੂੰ ਮਾਰਦੇ ਹਨ, ਉਤੋਂ ਤੀਰ ਢੱਲਣ ਕਰਕੇ ਤੇ ਕਾਰੀ ਪੈਣ ਕਰਕੇ ਸ਼ਤ੍ਰੂ ਦਲ ਇਕ ਦਮ ਆਕੇ ਨਹੀਂ ਪੌਂਦਾ, ਐਉਂ ਸਿੰਘਾਂ ਦੇ ਸ਼ਸਤ੍ਰੀ ਚੁੱਥ ਹੋ ਰਹੇ ਸਨ।

ਜੋਹ ਧਸਾਈ। ਐਂਚਤਿ ਛੋਰਿ ਦਯੋ ਸਰ ਘੋਰ ਗਯੋ ਅਰਿ ਓਰ ਦਯੋ ਉਚ-ਲਾਈ॥੧੯॥ਦੈ ਸਰਦਾਰ ਹਤੇ ਜਬਿ ਯੌਂ ਤਬਿ ਸਾਯੋ ਦਿਵਾਰ ਕੋ ਤਮਾਗਤਿ ਨਾਂਹੀ।ਕਾਇਰ ਹੈ ਥਿਰ ਹੋਤਿ ਭਏ ਨਹਿੰ ਆਇ ਸਕੈ ਸੁ ਮਦਾਨ ਕੇ ਮਾਂਹੀ। ਔਰ ਦਿਸ਼ਾ ਗਨ ਸ਼ੱਤ੍ਰੂ ਬਿਲੋਕਤਿ ਬਾਨਨ ਕੀ ਬਰਖਾ ਤਜਿ ਤਾਂਹੀ। ਬੇਧਤਿ ਪੰਚਹਿੰ ਸਾਤ ਕਿੰ ਨੌ ਦਸ ਮਾਰ ਹਜ਼ਾਰਹੁੰ ਕੋ ਬਿਨਸਾਹੀਂ ॥ ੨੦ ॥ ਕੋਤਿਕ ਸਿੰਘ ਮਰੇ ਲਰਿ ਬਾਹਰ ਜ਼ਾਹਰ ਜੰਗ ਦਿਖਾਇ ਉਦਾਰੇ। ਕੋਤਿਕ ਅੰਤਰ ਬੀਰ ਨਿਰੰਤਰ ਜੂਝਤਿ ਹੈਂ ਸਰ ਬ੍ਰਿੰਦਨਿ ਮਾਰੇ। ਛੋਰਤਿ ਗੋਰੀ ਲਗੈ ਰਿਪੁ ਓਰੀ ਸਰੀਰਨਿ ਫੋਰਿ ਜ਼ਿਮੀਂ ਪਰ ਡਾਰੇ। ਹੋਲ ਕੋ ਪਾਵਤਿ ਆਵਤਿ ਧਾਵਤਿ ਪ੍ਰਾਨ ਗਵਾਵਤਿ ਪੁੰਜ ਜੁਝਾਰੇ ॥੨੧॥ ਦੇਖਿ ਮਿਲੇ ਉਮ-ਰਾਵ ਕਹੈਂ [1]ਸਭਿ ਹੀ ਇਕ ਬਾਰ ਕਰੋ ਬਡ ਹੋਲਾ। ਕੂਦ ਪਰੋ ਗਢ ਅੰਤਰ ਸੰਮੁਖ ਲਾਖਨ ਕੋ ਕਿਮ ਊਪਰ ਝੋਲਾ। ਗੋਬਿੰਦ ਸਿੰਘ ਗੁਰੂ ਗਹਿ ਲੀਜਹਿ ਕੀਜਹਿ ਓਜ ਭਲੋ ਅਬਿ ਬੋਲਾ। ਜੰਗ ਕੋ ਅੰਤ ਕਰੋ ਚਲਿ ਸ਼ਾਹੁ ਪੈ ਲੈ ਬਖਸ਼ੀਸ਼ ਕੋ ਹੁਜੈ ਸੁਹੋਲਾ[2]॥੨੨॥ਯੌਂ ਕਹਿ ਕੈ ਚਹੁੰ ਓਰ ਘਿਰੇ ਬਹੁ ਬੋਲ ਪਰੇ ਕਰਿ ਹੋਲ ਬਿਸਾਲਾ। ਹੋਤਿ ਕੁਲਾਹਲ ਬੀਰ ਚਲਾਚਲ ਲਾਖੈਂ ਹਲਾ ਹਲ[3]ਕੁਕ ਕਰਾਲਾ। ਛੂਟਿ ਤੁਫੰਗ ਤੜਾਭੜ ਮਾਚਤਿ ਰਾਚਤਿ ਸ਼ੋਣ ਫਿਰੇ ਅਲਬਾਲਾ। ਘਾਇਲ ਹੈ ਗਿਰਿ ਭੂਮ ਪਰੇ ਤਰਫੈਂ ਤਨ ਲੋਟਤਿ,ਪ੍ਰਾਪਤਿ ਕਾਲਾ ॥੨੩॥ ਸ਼੍ਰੀ ਗੁਰੂ ਗੋਬਿੰਦ ਸਿੰਘ ਬਿਲੋਕਤਿ ਰੋਕਤਿ ਸ਼ੋਕ ਦੇ ਸ਼ੱਤ੍ਰੂਨਿ ਕੋ।ਬਾਨ ਸਮੂਹ ਪ੍ਰਹਾਰਤਿ ਹੈਂ ਵਧਿ ਆਗੇ ਜੁ ਆਵਤਿਦੈਂ ਹਨਿ ਕੋ।ਲੋਥਨ ਪੋਥਨ ਫੇਰ ਗਏ ਲਗਿ ਊਪਰ ਨੀਚੇ ਪਰੇ ਤਨ ਕੋ। ਜਨੋਂ ਗਿਰ ਸ਼ਿੰਗ ਸ਼ੁਵੈਂ ਜਲ[4] ਕੋ ਤਿਮ ਸ਼ੋਨ ਚਲਯੋ ਸ਼ਵ ਫੇਰਨਿ ਕੋ[5] ॥੨੪॥ ਰਸਾਵਲ ਛੰਦ॥ ਸਰੰ ਸੰਗ ਸੂਰੇ[6]।ਕਰੇ ਮਾਰਿ ਦੂਰੇ।ਥਿਰੇ ਓਟ ਲੈ ਕੈ।ਮਹਾਂ ਤ੍ਰਾਸ ਧੈ ਕੈ॥੨੫॥ ਨਹੀਂ ਓਤਸਾਹੇ। ਰਿਦੇ ਗਰਬ ਢਾਹੇ। ਬਿਚਾਰੀ--ਅਸੰਭੈ। ਮਹਾਨੈ ਅਚੰਭੈ ॥ ੨੬ ॥ਹਜ਼ਾਰੋਂ ਪ੍ਰਹਾਰੈਂ । ਅੰਬਾਰੈ ਨਿਹਾਰੈਂ । ਲਰੈਂ ਬਾਰ ਥੋਰੀ । ਮਚੀ ਮਾਰ ਘੋਰੀ ॥ ੨੭ ॥ਰਿਪੂ ਬੀਚ ਚਾਲੀ[7]। ਛੁਧਾ ਤੇ ਬਿਹਾਲੀ--। ਮਿਲੇ ਪਾਸ ਖ੍ਵਾਜੇ। ਕਿਤੇ ਸੈਲ ਰਾਜੇ ॥ ੨੮॥ ਤਬੈ ਸਿੰਘ ਔਰੇ । ਰਿਸੇ ਪੌਰ ਠੌਰੇ। ਚਲੇ ਬਾਜ ਦੌਰੇ। ਭਏ ਸ਼ੱਤ੍ਰੂ ਹੌਰੇ ॥ ੨੯ ॥ ਜਹਾਂ ਨੌਰ ਧਾਵੈਂ। ਤੁਫੰਗੈਂ ਚਲਾਵੈਂ।

[1]ਭੁਖੀ। [2]ਹਲਾ ਹਲੀ। [3]ਜਲ ਚੋਂਦਾ ਹੈ। [4]ਰਦਿਆਂ ਦੇ ਢੇਰਾਂ ਵਿੱਚੋਂ। [5]ਬਾਣਾਂ ਨਾਲ ਭੁਰਮੇ। [6]ਫੇਰੀਆਂ (ਦੇ ਘੇਰੇ) ਵਿਚ (ਕੇਵਲ) ਚਾਲੀ (ਸਨ)।

ਕਿਲੇ ਕੋ ਤਕਾਵੈਂ। ਚਢੈਂ ਹਾਥ ਪਾਵੈਂ ॥੩੦॥ ਤਹਾਂ ਕੋ ਪਯਾਨੇ। ਨਿਕਾਰੀ ਕ੍ਰਿਪਾਨੈਂ। ਬਨੇ ਸਾਵਧਾਨੇ। ਬਿਲੋਕੇ ਰਿਸਾਨੇ ॥ ੩੧ ॥ ਪਰੇ ਬੀਰ ਧਾਈ। ਨਹੀਂ ਸ਼ੰਕ ਪਾਈ। ਬਡੀ ਧੂਮ ਘਾਲੀ। ਪਰੀ ਹਾਲ ਚਾਲੀ ॥ ੩੨॥ ਕਰਾ-ਚੋਲੰ ਬਾਹੇ। ਕਟੇ ਅੰਗ ਲਾਹੇ। ਤਤੈਕਾਲ ਛਿੱਗੇ।ਘਨੇ ਸ਼ੋਣ ਭਿੱਗੇ ॥੩੩॥ ਜਿਤੋ[1] ਦੌਰਿ ਜਾਵੈਂ।ਤਿਤੋ ਭਾਗ ਧਾਵੈਂ।ਅਰੈਂਅੱਗੁ ਨਾਂਹੀ।ਮਿਲੇ ਪੀਠਜਾਂਹੀਂ[2] ॥ ੩੪ ॥ ਲਿਏ ਸੋਲ ਭਾਲੇ। ਹਨੈਂ ਆਨਿ ਜਾਲੇ। ਕਿਧੌਂ ਤਾਕਿ ਗੋਰੀ। ਤਜੈਂ ਸਿੰਘ ਓਰੀ॥੩੫॥ਰਹੈਂ ਦੂਰ ਠਾਢੇ।ਨ ਹ੍ਵੈਂ ਤੀਰ ਗਾਢੇ[3]।ਮਹਾਂ ਤੇਜਵੰਤੇ। ਬਿਲੋਕੈਂ ਲਰੈਤੇ ॥੩੬॥ ਦੋਹਰਾ॥ ਇਸ ਪ੍ਰਕਾਰ ਘਮਸਾਨ ਕਰਿ ਤਜਿ ਗਢ ਬਾਹਰ ਆਇ। ਲਰੈਂ ਪ੍ਰਹਾਰੈਂ ਤੁਰਕ ਗਨ ਮਰੈਂ ਸਿੰਘ ਰਣ ਥਾਇ ॥੩੭॥ ਅਰਧ ਸਿੰਘ ਪਹੁੰਚੇ ਸੁਰਗ ਅਰਧ ਗੁਰੂ ਕੇ ਤੀਰ। ਉਭੈ ਪੁੱਜ ਰਸ ਬੀਰ ਮਹਿ ਚਹੈਂ ਲਰਨ ਬਰ ਬੀਰ ॥ ੩੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮ ਰੁਤੇ 'ਚਮਕੌਰ ਜੰਗ' ਪ੍ਰਸੰਗ ਬਰਨਨੰ ਨਾਮ ਅਸ਼ਟ ਤ੍ਰਿੰਸਤੀ ਅੰਸੂ ॥ ੩੮ ॥

੩੯. [ਬਾਬਾ ਅਜੀਤ ਸਿੰਘ ਜੀ ਦਾ ਯੁੱਧ]।

ਦੋਹਰਾ ॥ ਸ਼੍ਰੀ ਅਜੀਤ ਸਿੰਘ ਬੀਰ ਬਰ ਪਿਖਿ ਸੈਗ੍ਰਾਮ ਬ੍ਰਿਤੈਤ। ਚਹਯੋ ਆਪ ਨਿਕਸਨ ਤਬੈ ਗੁਰ ਕੋ ਸੁਤ ਬਲਵੰਤ ॥ ੧ ॥ ਸਾਬਾਸ ਛੰਦ ॥ ਮਨਹਿ ਬਿਚਾ-ਰਹਿ।—ਤੁਰਕ ਬਿਦਾਰਹਿ। ਥਿਰਹਿ ਨ ਅੰਤਰ[4]। ਲਰਹਿ ਨਿਰੰਤਰ— ॥੨॥ ਤਬਿ ਪ੍ਰਭੁ ਤੀਰਹਿ[5]। ਪਹੁੰਚਿ ਸਧੀਰਹਿ। ਸਤਿਗੁਰ ਨੰਦਨ। ਕਰਿ ਅਭਿਬੰਦਨ ॥ ੩ ॥ ਰਹਿ ਕਰ ਜੋਰਹਿ[6]। ਪਿਤਹਿ ਨਿਹੋਰਹਿ। ਸੁਤ ਦਿਸ਼ ਨੈਨਹਿ। ਕਰਿ, ਕਹਿ ਬੈਨਹਿ[7] ॥ ੪ । 'ਕਿਮ ਅਭਿਲਾਖਹੁ ? ਸਚ ਬਚ ਭਾਖਹੁ'। ਸੁਨਿ ਕਰਿ ਬੀਰਹਿ। ਕਹਿ ਧਰਿ ਧੀਰਹਿ[8] ॥ ੫ ॥ 'ਨਿਜ ਕੁਲ ਰੀਤਹਿ।ਚਿਤ ਮਹਿ ਪ੍ਰੀਤਹਿ। ਅਬਹਿ ਸਮੈਂ ਸ਼ੁਭ। ਲਖਿ[9] ਮਨ ਮੈਂ ਪ੍ਰਭੁ ! ॥ ੬ ॥—ਧਰਮ ਨਿਬਾਧਹੁ—। ਮੁਖ ਫੁਰਮਾਧਹੁ[10]। ਤੁਰਕ ਸਮੂਹਨਿ। ਕਰਿ ਕਰਿ ਹੂਹਨਿ[11] ॥੭॥ ਕਰਹੁ ਹਟਾਵਨ।ਗਤਿ ਰਣਚਾਵਨ[12]।ਸੁਨਿ ਬਿਕਸੇ ਗੁਰ। ਕਹਿਂ 'ਭਲੇ ਉਰ ॥੮॥ ਹਤਿ ਤੁਰਕਾਨਹਿ। ਕਰਿ ਘਮਸਾਨਹਿ[13]।

---

[1]ਜਿਸ ਪਾਸੇ। [2]ਸਿੰਘਾਂ ਦੇ ਮਿਲਿਆਂ ਤੁਰਕ ਪਿੱਠ ਕਰ ਜਾਂਦੇ ਹਨ। [3]ਨੇੜੇ ਨਹੀਂ ਹੁੰਦੇ ਤਕੜੇ ਹੋਕੇ। [4](ਹੁਣ) ਅੰਦਰ ਨਾ ਠਹਿਰੀਏ। [5]ਪਾਸ। [6]ਦੱਬ ਜੋੜ(ਖਲੋ)ਰਹਿਆ। [7]ਭਾਵ ਗੁਰੂ ਜੀ ਬੋਲੇ। [8]ਭਾਵ ਸਾਹਿਬਜ਼ਾਦੇ ਜੀ ਨੇ ਧੀਰਜ ਨਾਲ ਕਿਹਾ। [9]ਜਾਣਕੇ। [10]ਭਾਵ ਆਪਣੇ ਸ਼੍ਰੀ ਮੁਖੋਂ ਫੁਰਮਾ ਦਿਓ (ਕਿ ਤੂੰ) ਜੁੱਧ ਧਰਮ ਯਾ ਧੱਰਮੀ ਧਰਮ ਨਿਬਾਹ ਭਾਵ ਜੰਗ ਲਈ ਆਗਿਆ ਬਖਸ਼ੋ। [11]ਹੱਲੇ। [12]ਜੁੱਧ ਭੂਮਕਾ ਵਿਚ ਜਾਕੇ। [13]ਜੰਗ ਕਰਕੇ।

ਸ਼ੁਭ ਪਦ ਪਾਵਹੁ । ਮਮ ਮਨ ਭਾਵਹੁ ॥੯॥ ਸੁਜਸੁ ਬਿਥਾਰਹੁ । ਅਰਿ ਗਨ ਮਾਰਹੁ । ਸਿਖ ਲਿਹੁ ਸੈਗਹਿ । ਹਿਤ ਅਤਿ ਜੈਗਹਿ ॥੧੦॥ ਦੋਹਰਾ ॥ ਸਦਾ ਧਰਮ ਛੱਤ੍ਰੀਨਿ ਕੋ ਚਲਨੋ ਸਨਾਤਨ ਆਇ । ਤੁਝ ਸਮ ਬਧ ਅਭਿਮੰਨਜੁ ਕੀ ਲਰਨੋ ਜਗਤ ਜਸ ਗਾਇ* ॥ ੧੧ ॥ ਸਨਮੁਖ ਰਨ ਮਾਰਨ ਮਰਨ, ਅਰਿਨ ਪੀਠ ਨਹਿੰ ਦੇਨ।ਸ਼ੁਭ ਪਦ ਕੋ ਪਰਲੋਕ ਮਹਿੰ ਅਵਨੀ ਮਹਿੰ ਜਸ ਲੇਨ' ॥ ੧੨ ॥ ਨਰੁਾਜਛੰਦ ॥ ਬਲੀ ਅਜੀਤ ਸਿੰਘ ਜੀ ਨਿਖੰਗ ਅੰਗ ਸੈਗ ਹੈ । ਬਿਭੀਖਣੰ ਨਿਰੀਖਣੰ ਸੁ ਤੀਖਣੰ ਖਤੈਗ ਹੈਂ[1]।ਕ੍ਰਿਪਾਨ ਹੋਮ ਮੁਸ਼ਟ ਸੋਂ ਕੁਦੈਛ[2] ਲੈ ਕਠੋਰ ਕੋ । ਧਰੇ ਸਮੂਹ ਆਯੁਧਾਨਿ ਦੀਰਘਾਇ ਘੋਰ ਕੋ[3] ॥ ੧੩॥ਦਈ ਪਿਤਾ ਪ੍ਰਦੱਛਨਾ ਸੁ ਬੰਦਨਾਹਿ ਠਾਨਿਕੈ[4] । ਅਨੰਦ ਤੇ ਬਿਲੰਦ ਨੈਨ ਭੇ ਪ੍ਰਫੁੱਲਮਾਨਿ ਕੈ[5]।ਚਲਨੋਸੁ ਪੌਰ ਠੌਰਕੋ ਜਥਾ ਮ੍ਰਿਗੰਦ[6]ਭੈ ਬਿਨਾ। ਪ੍ਰਬੀਰ[7] ਸੈਗ ਪੰਚ ਭੇ ਰਛਾਇ ਮਾਨਿ ਕੈ ਮਨਾ ॥੧੪॥ਸ੍ਰੈਯਾ॥ਆਲਮ ਸਿੰਘ ਧਰੇ ਸਭਿ ਆਯੁਧ ਜਾਤਿ ਜਿਸੀ ਰਜਪੂਤ ਭਲੇਰੀ । ਖਾਸ ਮੁਸਾਹਿਬ ਦਾਸ ਗੁਰੂ ਕੋ ਪਾਸ ਰਹੈ ਨਿਤ ਸ਼ੁਭ ਮੁਖ ਹੇਰੀ।ਬੋਲਨਿ ਕੇਰ ਬਿਲਾਸ ਕਰੈਂ ਜਿਹ ਸੈਗ ਸਦਾ ਕਰੁਨਾ ਬਹੁਤੇਰੀ । ਆਇਸੁ ਲੇ ਹਿਤ ਸੈਘਰ ਕੋ ਮਨ ਹੋਇ ਅਨੰਦ ਚਲਨੋ ਤਿਸ ਬੇਰੀ ॥ ੧੫ ॥ ਗੁਰ ਨੰਦਨ ਸੈਗ ਅਨੰਦਤਿ ਅੰਗ ਜਵਾਹਰ ਸਿੰਘ ਚਲਨੋ ਭਟ ਭਾਰੀ।ਜਿਮ ਆਵਤਿ ਇੰਦ੍ਰ ਮਲੇਛ ਚਲੇ,ਤਿਨ ਸੰਮੁਖ ਰੋਕ ਬਿਲੋਕਅਗਾਰੀ।ਸਰ ਤੋਮਰਛੋਰਿ ਤੁਫੰਗਨ ਤੂਰਨ ਗੋਰਿ ਦੜਾ ਦੜ ਭੂਮ ਮਝਾਰੀ।ਮੁਖਬੋਲਤਿ ਸ਼੍ਰੀਗੁਰਦੇਵ ਢਤੇ ਕਹੁ ਤ੍ਰਾਸ ਬਿਹੀਨ ਲਏ ਅਰਿ ਮਾਰੀ ॥੧੬॥ਦੋਹਰਾ॥ ਧਯਾਨ ਸਿੰਘ ਉਰ ਧਯਾਨ ਗੁਰ ਬਰਨੋ ਅਰਿਨਿ ਮਹਿੰ ਦੌਰਿ । ਠੌਰ ਠੌਰ ਹਲਚਲ ਪਰੀ ਗੁਰ ਸੁਤ ਤੇ ਬਛ ਰੌਰ ॥੧੭॥ਸੁੱਖਾ ਸਿੰਘ ਤੁਫੰਗ ਲੈ ਨਹਿੰ ਬਰੂਦ ਗੁਲਕਾ ਨਾਤੋੜਾ ਮੋਛਿ ਕਲਾ ਜੜਨੋ ਦਸਤ

---

[1]ਭਯਾਨਕ ਤ੍ਰਿੱਖੇ ਤੀਰ (ਜਿਸ ਵਿੱਚ) ਦੇਖੇ ਜਾਂਦੇ ਹਨ । [2]ਧਨੁਖ । [3](ਜੋ ਸ਼ਸਤ੍ਰ ਕਿ) ਵੱਡੇ ਅਤੇ ਭਯਾਨਕ ਹੈਨ।(ਅ)ਦੀਰਘ+ਘਾਯ=ਡੂੰਘਾ ਘਾ ਲਾਉਣ ਵਾਲੇ । [4]ਨਮਸਕਾਰ ਕਰਕੇ । [5]ਵੱਡੇ ਆਨੰਦ ਨਾਲ ਨੇਤ੍ਰ ਪ੍ਰਫੁੱਲਤ ਹੋਏ । (ਅ) ਪ੍ਰਫੁਲਤ+ਮਾਨਕੈ=ਪ੍ਰਫੁਲਤ ਹੋਏ ਤੇ ਚੜ੍ਹਦੀ ਕਲਾ ਵਿੱਚ ਹੋ ਗਏ । [6]ਹਿਰਨ । [7]ਭਾਰੀ ਸੂਰਮੇ । *ਕਵਿ ਜੀ ਦੀ ਵਾਕਫੀ ਦਾ ਦਾਇਰਾ ਹਿੰਦੀ ਸੰਸਕ੍ਰਿਤ ਦੋਨ ਕਰਕੇ ਦ੍ਰਿਸ਼ਟਾਂਤ ਵੇਲੇ ਉਵੇਂ ਹੀ ਮਸਾਲਾ ਲੱਭਦੇ ਹਨ । ਦ੍ਰਿਸ਼ਟਾਂਤ ਦਾ ਇਕ ਅੰਗ ਲਈਦਾ ਹੈ, ਇਸ ਕਰਕੇ ਹੋਰਨਾਂ ਅੰਗਾਂ ਵਿਚ ਭਾਵ ਖਿੱਚਣੇ ਨਹੀਂ ਚਾਹੀਦੇ । ਅਭਮੰਨਯੂ ਅਰਜਨ ਦਾ ਪੁੱਤਰ ਸੀ ਜਵਾਨ ਅਵਸਥਾ ਵਿਚ ਅਤਿ ਬੀਰਤਾ ਨਾਲ ਲੜਕੇ ਮਰਿਆ ਸੀ ।

ਰਵਾਂ ਕਰਿ ਪਾਨ[1] ॥ ੧੮ ॥ ਤਕਿ ਦੁਸ਼ਮਨ ਕੇ ਗਾਤ ਕੋ ਤੂਰਨ ਕਲਾ ਝੁਕਾਇ। ਛੰਭੈ ਪਲੀਤਾ ਧੁਖਤਿ ਹੈ ਮਾਰਤਿ ਦੇਰ ਨ ਲਾਇ ॥੧੯ ॥ ਬੀਰ ਸਿੰਘ ਬਰ ਬੀਰ ਬਡ ਕਰਿ ਬਹਾਦਰੀ ਭੂਰ। ਇਤ ਉਤ ਹਨੈ ਮਲੇਛ ਗਨ ਸੂਰ ਗ਼ਰੂਰਨਿ ਦੂਰ[2]॥੨੦॥ ਭਪਯਛੰਦ ॥ ਗੁਰ ਸੁਤ ਉਰ ਮਹਿੰ ਕੁਪਤਿ, ਕੁ-ਪਤਿ ਬਹੁ ਹਨਿ ਕਰਿ ਛਾਰੇ[3]।ਅੰਚਤਿ ਨਿਠੁਰ ਕਮਾਨ ਮਾਨ ਖਾਨਨ ਨਿ-ਰਵਾਰੇ।ਗਿਰਤੇ ਬੀਰ ਤੁਰੰਗ[4] ਰੰਗ ਸ਼ੋਣਤਿ ਜਿਨਕੋਰਾ।ਤੀਛਨਬਾਨ ਪ੍ਰਹਾ-ਰ ਹਾਰਦੇ ਤ੍ਰਾਸ ਬਡੋਰਾ। ਰਿਪੁ ਸਿਪਰ ਜੋਹ ਬਖਤਰ ਕਵਚਪੇਟੀ ਆਦਿਕ ਫੋਰ ਕਰਿਹਤਿ ਪ੍ਰਾਨਹਰੀਫਨ ਕੋ[5]ਤੁਰਤਪਾਰ ਪਰਤਿ,ਗਡਿਧਰਨਸਰ[6]॥ ੨੧॥ਰੁੱਦ੍ ਰੂਪ ਤੇ ਰੁਦ੍ ਸੰਗ ਪ੍ਰਥਮਾਦਿ ਲਿਯੇ ਗਣ[7]।ਬੀਰ ਬਵੈਜਾ ਮੁਦਤਿ ਜੋਗਣੀ ਜੰਗ ਭੂਤ ਗਣ। ਹੜਹੜ ਹਸ ਹੜ[8] ਉਠਤਿ ਲੁਠਤਿ[9] ਘਾਇਲ ਤੜਫੰਤੇ।ਫਿਰੈਂ ਭੂਤ ਬੈਤਾਲ ਤਾਲ ਤਾੜੀਨ[10]ਬਜੰਤੇ।ਬਡ ਕਾਕ ਕੰਕ ਕੀ ਕੁਕਹੈ ਆਮਿਖਭਖਿ ਸ਼ੋਣਤਿ ਪਿਯਤਿ। ਰਣ ਖੇਤ ਭਰਜੋ ਡਾਕਨਡਿਗਰ[11] ਡਕਰਾਵਤਿ[12]ਤ੍ਰਿਪਤੈਂ[13]ਬਿਯਤ[14]॥੨੨॥ ਸ਼੍ਰੀ ਅਜੀਤਸਿੰਘਬੀਰਧੀਰ ਧਰਿ ਤੀਰ ਪ੍ਰਹਾਰੇਂ।ਕੌਤਕ ਹੋਤਿ ਉਦੋਤਿ ਆਇ ਨਭਦੇਵ ਨਿਹਾਰੇਂ। ਹੁਇਪਦਾ-ਤਿ ਅਸਵਾਰ ਤਿਨੈ ਹਤਿ ਤੂਰਨਡਾਰੇਂ।ਇਮ ਪਠਾਨਅਰਿ ਮੁਗ਼ਲਪਰੇਜਨ ਪੁੰਜ ਮੁਨਾਰੇ। ਰਣਖੇਤ ਭਯੋ ਦਾਰੁਣ ਮਹਾਂ ਲੋਥਨ ਪਰ ਲੋਥੈਂ ਗਿਰੀ।ਬਹੁ ਘਾਵਨ ਤੇ ਭਕ ਭਕ ਰੁਧਰ ਹੁਇ ਸਰਿਤਾ ਤਬਿ ਚਲਿ ਪਰੀ ॥੨੩॥ 'ਯਾ ਖ਼ੁਦਾਇ ਬਡ ਅਜਬ ਵਹਿਰ ਕੇ ਮਰਤਿ ਹਜ਼ਾਰੇ।ਗਿਰਹਿੰ ਦੜਾਦੜ ਤੁਰਕ ਅਲਪ ਸਿੰਘਨਿ ਕਰਿ ਮਾਰੇ। ਬੀਤੇ ਕੋਤਿਕ ਜਾਮ ਮਰਤਿ ਨਹਿੰ ਮਿਲਤਿ, ਨ ਹਾਰਤ[15]। ਵਧਿ ਲਸ਼ਕਰ ਮਹਿੰ ਆਇ ਏਕ ਇਕ ਲਰਤਿ ਸੁਮਾਰਤਿ[1]।

[1]ਹਥ ਨਾਲ ਦਸਤਰਵਾਂ ਕਰਕੇ।[2]ਮੁਰਮਿਆਂ ਦਾ ਗ਼ਰੂਰ (ਹੰਕਾਰ) ਦੂਰ ਕੀਤਾ।[3]ਕ੍ਰੋਧ ਕਰਕੇ ਕੁਪੱਤੇ ਵੈਰੀ ਮਾਰ ਡਾਲੇ।[4]ਡਿਗਦੇ ਹਨ ਮੂਰਮੇ ਤੇ ਘੋੜੇ ਯਾ ਘੋੜੇ ਤੋਂ। [5]ਵੈਦੀਆਂ ਦੇ। [6]ਫਿਰ ਤੀਰ ਧਰਤੀ ਵਿੱਚ ਗੱਡ ਜਾਂਦੇ ਹਨ। [7]ਭਜਾਨਕ ਰੂਪ ਧਾਰੇ ਸ਼ਿਵਜੀ ਪ੍ਰਥਮਾ ਤੋਂ ਆਦਿ ਗਣਾਂ ਨੂੰ ਨਾਲ ਲੈ [ਸੰਸ:, ਪ੍ਰਮਥ=ਸ਼ਿਵ ਦੇ ਇਕ ਪ੍ਰਕਾਰ ਦੇ ਗਣ ਜੋ ੩੬ ਕ੍ਰੋੜ ਮੰਨੇ ਗਏ ਹਨ]। [8]ਅਸਾਣ। [9]ਲੁੱਡਦੇ ਹਨ। [10]ਤਾਲ ਨਾਲ ਤਾੜੀਆਂ। [11]ਮੋਟੀਆਂ ਦੇਹਾਂ, (ਖਾ ਪੀਕੇ) ਫੁੱਲੀਆਂ ਦੇਹੀਆਂ [ਸੰਸ: ਡਿੰਗਰ=ਮੋਟਾ ਆਦਮੀ] (ਅ) ਸਮੂਹ। [12]ਡਕਾਰਦੀਆਂ ਹਨ। [13]ਦੇਂਹੀਆਂ। [14]ਡਾਢੇ ਰੱਜਕੇ ਡਕਾਰਦੀਆਂ ਇੱਧਰ ਉਧਰ (ਫਿਰਦੀਆਂ ਹਨ) [ਸੰ:, ਵਜਤਜਯ=ਉਲਟ ਪੁਲਟ। ਹਿੰਦੀ ਬਿਯਤ=ਇਧਰ ਉਧਰ ਹੋਕੇ ਫਿਰਨਾ]। [15]ਨਾ ਮਾਰਦੇ ਹਨ, ਨਾ ਮਿਲਦੇ ਹਨ, ਨਾ ਹਾਰਦੇ ਹਨ।

ਮਿਲਿ ਕਹਤਿ ਬਾਤ ਇੱਤ੍ਰਾਦਿ ਬਹੁ ਲਸ਼ਕਰ ਬਿਸਮਯ ਹੁਇ ਰਹੋ। ਇਮ ਫਿਰੇ ਸਿੰਘ ਗੁਰ ਸੁਤ ਸਹਤਿ ਗਾਹ ਗਰਥ ਗਨ ਕੋ ਦਹੋ[1] ॥੨੪॥ ਜ਼ੇਰਦਸਤ ਚਿਤ ਰਿਸਯੋ ਦੇਖਿ ਅਪਨੀ ਲਘੁਤਾਈ। ਹੋਲਾ ਘਾਲਯੋ ਉਮਡਿ ਬੋਲਿ ਬਹੁ ਧੂਮ ਮਚਾਈ[2]।ਚਲੀ ਤੁਪਕ ਅਨਗਿਨਤਿ ਲਗੀ ਸਿੰਘਨ ਤਨ ਆਈ। ਭੀਜੇ ਰੁਧਰ ਸਰੀਰ, ਚੀਰ ਲਾਲੀ ਉਘਰਾਈ[3]। ਮਿਲਿ ਹਥਾ ਵੱਧ ਗਿਰ ਗਿਰ ਪਰਤਿ ਤੁੰਡ ਮੁੰਡ ਫੋੜਨ ਕਰਹਿੰ। ਪੁਨ ਫਰਕ ਪਰਤਿ ਦੁਹ ਦਿਸਨ ਮਹਿੰ ਤ੍ਰਾਸ ਧਰਤਿ ਇਤਉਤ ਟਰਹਿੰ॥੨੫॥ਕਰਹਿਸ਼ੀਘ੍ਰਤਾਅਧਿਕ ਗੁਰੂ ਸੁਤ ਸਰ ਬਰਖਾਵੈ।ਬੇਧਤਿ ਦੁਸ਼ਮਨ ਦੇਹਿ ਗਿਰੇ ਧਰਿ ਪਰ ਤਰਫਾਵੈਂ। ਤਕਿ ਤਕਿ ਗੁਲਕਾ ਹਤਹਿੰ, ਨਹੀਂ ਕੋ ਲਾਗਨ ਪਾਵੈ[4]। ਕਰਹਿ ਚਲਾਕੀ ਚਰਨ, ਚਹੁੰਦਿਸ਼ ਚਿਤਵਿ ਚਲਾਵੈ[5]। ਰਨਖੇਤ ਬਿਖੈ ਇਤ ਉਤ ਫਿਰਤਿ ਛਾਂਧਤਿ ਦੌਰਤਿ ਸ਼ੱਤ੍ਰੂ ਹਤਿ। ਸਭਿ ਕਰਤਿ ਬਿਲੋਕਨਿ ਜੰਗ ਕੋ ਹੋਤਿ ਅਚੰਭੋ ਮਹਿਤ ਚਿਤੰ ॥ ੨੬ ॥ ਨਿਖੁਟਯੋ ਤਬੈ ਨਿਖੰਗ ਬਾਨ ਸਭਿ ਦਿਏ ਚਲਾਈ।ਕੋਪ ਨ ਹੋਯੋ ਸਾਂਤਿ ਹੋਰਿ ਦੁਸ਼ਟਨ ਖੁਟਿਆਈ। ਗਹੀ ਸਾਂਗ ਕਰ ਬਿਖੈ ਦੌਰ ਕਰਿ ਅੰਗ ਪਰੋਏ।ਸੀਖ ਮਾਸ ਜਿਮ ਬੋਧਿ ਅਗਨਿ ਪਰ ਭੁੰਜਤਿ ਕੋਏ। ਗਨ ਮਾਰਿ ਮਾਰਿ ਗੋਰਤਿ ਫਿਰਤਿ ਫੋਰਤਿ ਛਾਤੀ ਤੁੰਡ ਅਰਿਇਮ ਪਾਇ ਧੂਮ ਰਣ ਭੂਮ ਮਹਿੰ ਘਾਇਲ ਘੂਮਤਿ ਝੂਮਿ ਗਿਰਿ ॥ ੨੭ ॥ ਪਿਖਿ ਤੁਰਕਨ ਕਰਿ ਜ਼ੋਰ ਆਇ ਚਹੁੰ ਫੇਰ, ਘੇਰ ਲਿਯ। ਮਾਰਿ ਮਾਰਿ ਕਰਿ ਰੌਰ ਸਭਿਨਿ ਤਬਿ ਸ਼ਸਤ੍ਰ ਹਤਨ ਕਿਯ। ਪੰਚਹੁੰ ਸਿੰਘਨ ਦੇਖਿ ਸੰਗ ਗੁਰ ਸੁਤ ਕੋ ਗਹਿ ਗਹਿੰ[6]। ਪਹੁੰਚਤਿ ਹਤਿ ਹੱਥਯਾਰ ਰਿਪੁਨਿ ਕੀ ਦਿਸ਼ ਕੋ ਲਹਿ ਲਹਿ। ਕਰ ਕਰਾਰੋਲ ਸਾਂਗਨ ਧਰੇ ਅਧਿਕ ਸ਼ੀਘ੍ਰਤਾ ਧਰਤਿ ਰਣ। ਜਨੁ ਨ੍ਰਿਭੈ ਕੇਹਰੀ ਫਿਰਤਿ ਹੈਮਸਤ ਦੁਰਦ ਕੋਦੇਖਿ ਗਣ[7]॥੨੮॥ਤਬਿਅਜੀਤ-ਸਿੰਘ ਬੀਰ ਸਾਂਗ ਕਰ ਧਰਿ ਬਿਚਰੰਤਾ। ਮਨਹੁੰ ਘਟਾ ਬਿਚ ਦਿਪਹਿ ਚੰਚਲਾ[8] ਚਮਕ ਸੁਭੰਤਾ। ਜਿਸ ਕੋ ਮਾਰਿ ਧਸਾਇ ਸ਼ੀਘ੍ਰ ਹੀ ਤਿਸ ਉਚ-

---

[1]ਸਮੂਹ (ਵੈਰੀਆਂ)ਨੂੰ (ਗਾਹਕੇ=) ਦਬਾਕੇ ਉਨ੍ਹਾਂ ਦੇ ਟਿਕਾਣੇ ਨੂੰ ਸਾੜ ਦਿੱਤਾ। [2]ਹੱਲਾ ਪਾਇਆ। [3]ਉਘੜ ਆਈ। [4]ਗੋਲੀਆਂ ਮਾਰਦੇ ਹਨ (ਵੈਰੀ ਪਰ ਗੁਰੂ ਸੁਤ) ਨੂੰ ਲਗਦੀ ਕੋਈ ਨਹੀਂ। [5](ਗੁਰੂ ਸੁਤ) ਪੈਰਾਂ ਦੀ ਚਲਾਕੀ ਕਰਦਾ ਹੈ ਭਾਵ ਇੱਕ ਥਾਂ ਨਹੀਂ ਖੜੋਂਦਾ (ਫਿਰ) ਚੁਫੇਰੇ ਤੱਕਕੇ ਤੀਰ ਮਾਰਦਾ ਹੈ। [6]ਗੁਰੂ ਸਪੁੱਤ੍ਰ ਦੇ ਨਾਲ (ਸ਼ਸਤ੍ਰ) ਫੜ ਫੜਕੇ। [7]ਮਸਤ ਹਾਥੀਆਂ ਦੇ ਸਮੂਹ ਨੂੰ ਦੇਖਕੇ। [8]ਬਿਜਲੀ।

ਲੈਤਾ। ਲੇਤਿ ਨਿਕਾਸ, ਪ੍ਰਕਾਸ਼ ਮਹਾਂ ਬਲ ਕਰਿ ਬਲਵੈਤਾ। ਜਨੁ ਕੈਰਵਾਨ ਮਹਿੰ ਰੁਕ ਗਯੋ ਚਕਾਵ੍ਯੂਹ[1] ਭੇਦਨਿ ਕਰਸੋ। ਅਭਿਮੰਨਜੁ ਸ਼ੱਤ੍ਰੂ ਗਨ ਛੇਦ ਕਰਿਛਿੰਨ ਭਿੰਨ ਛੱਤ੍ਰਿਨਿ ਦਰਸੋ[2]* ॥੨੬॥ਇਕ ਭਟ ਬਖਤਰਸਹਤ ਮਾਰ ਤਹਿੰ ਸਾਂਗ ਧਸਾਈ। ਰਹੀ ਨ ਅਟਕੀ ਕਹੂੰ ਓਜ ਤੇ ਪਾਰ ਪਰਾਈ। ਲਗਸੋ ਨਿਕਾਸਨ ਪੁਨਹਿ ਝੁਟਿ ਕਰਿ ਅਰਧ ਰਹੀ ਕਰ।ਤਤਛਿਨ ਤਿਸ ਕੋ ਡਾਰਿ, ਪਰੀ ਕਟ ਨਾਗਨ ਸੀ ਧਰ[3]। ਬਹੁ ਡਸਿ ਡਸਿ ਸ਼ੱਤ੍ਰੂ ਨਿਬੇਰ ਕਰਿ ਅਰਧ ਰਹੀ ਬੀਚਹਿ ਬਰੀ। ਗਨ ਦੁਰਜਨ ਢਿਗ ਹੁਇ ਵੱਾਰ ਕਰਿ ਤੋਮਰ ਤੀਰ ਤਰਾਤਰੀ[4]॥੩੦॥ਲਗੀ ਅੰਗ ਮਹਿੰ ਘਾਵ ਰੁਧਰ ਬਹਿ ਦੀਰਘ ਚਾਲਾ। ਭੀਜਸੋ ਸਰਬ ਸਰੀਰ ਚੀਰ ਰੈਗੋ[5] ਤਤਕਾਲਾ। ਮਨਹੁੰ ਤੁਰਤ ਰੈਗਰੇਜ ਰੈਗ ਕਰਿ[6] ਪਟ ਪਹਿਰਾਏ। ਸ਼ੋਣ ਪਿਖਸੋ ਹਰਖੰਤਿ–ਆਜ ਧੂਮ ਛੱਤ੍ਰੀ ਪਾਏ–। ਤਿਹ ਛਿਨ ਚਹੁੰ ਦਿਸ਼ਿ ਰਿਪੁ ਲਖੇ ਖੜਗ ਮਯਾਨ ਤੇ ਕਾਢ ਲਿਯ।ਗਨ ਕਾਟ ਕਾਟ ਗੇਰੇ ਧਰਨਿ ਤਛਾ ਮੁੱਛ ਤਨ ਤਨਕ[7]ਕਿਯ ॥੩੧॥ਉਤੇ ਸਿੰਘ ਲਰਿ ਪੰਚ ਸੈਂਕਰੇ ਮਾਰ ਮਰੇ ਰਣ। ਇਤ ਅਜੀਤ ਸਿੰਘ

---

[1]ਚਕਾਬ੍ਯੂਹ=ਇੱਕ ਪ੍ਰਕਾਰ ਦੀ ਸਿਪਾਹ ਦੀ ਫੌਜੀ ਰਚਨਾ ਜਿਸ ਵਿੱਚ ਫਸਿਆ ਵੈਰੀ ਨਿਕਲ ਨਹੀਂ ਸਕਦਾ (ਦਰਬਾਰ ਸਾਹਿਬ ਜੀ ਦੀ ਪ੍ਰਕਰਮਾ ਵਿਚ ਇੱਕ ਨਕਸ਼ਾ ਸੰਗ ਮਰਮਰ ਵਿਚ ਉਕਰਿਆ ਹੋਇਆ ਹੈ)। [2]ਚਕਾ ਬ੍ਯੂਹ ਵਿਚ ਜਿਵੇਂ ਘਿਰਕੇ ਉਸ ਨੂੰ ਭੇਦਨ ਕਰਦੇ ਹੋਏ ਅਭਿਮੰਨਜੁ ਨੇ ਵੈਰੀਆਂ ਦੇ (ਯਾ ਕੌਰਵਾਂ ਦੇ) ਸਮੂਹ ਛੇਦਨ ਕੀਤੇ ਤੇ ਛੱਤ੍ਰੀਆਂ (ਯਾ ਸ਼ਸਤ੍ਰਧਾਰੀਆਂ) ਨੂੰ ਦਲਦੇ ਹੋਏ ਛਿਨ ਭਿੰਨ ਕੀਤਾ (ਟੁਕੜੇ ਕੀਤਾ) (ਤਿਵੇਂ ਗੁਰੂ ਸੁਤ ਨੇ ਗਿਰਦੇ ਆਏ ਵੈਰੀ ਦਾ ਘੇਰਾ ਤੋੜ ਦਿੱਤਾ)। [3]ਤਿਸੇ ਵੇਲੇ ਤਿਸ ਨੂੰ (ਧਰਤੀ ਤੇ) ਸੁੱਟ ਦਿਤਾ (ਉਹ ਇਉਂ ਪਈ ਹੋਈ ਦਿਸਦੀ ਸੀ) ਮਾਨੋਂ ਕੱਟੀ ਹੋਈ ਨਾਗਣੀ ਧਰਤੀ ਤੇ ਪਈ ਹੈ। [4]ਬਹੁਤੇ ਦੁਸ਼ਟਾਂ ਨੇ ਨੇੜੇ ਹੋਕੇ ਤੋਮਰ ਤੇ ਤਰਾਤਰੀ ਬਹੁਤ ਤੀਰਾਂ ਨਾਲ ਵਾਰ ਕੀਤਾ। [5]ਰੈਗੇ ਗਏ। [6]ਛੇਤੀ ਰੈਗੇ (ਹੋਏ ਭਾਵ ਗਿੱਲੇ ਗਿੱਲੇ ਰੈਗੇ ਹੋਏ) [7]ਥੋੜੇ ਵਿਚ।

*ਇਹ ਕਵੀ ਜੀ ਮਨੋਕਤੀਆਂ ਨਹੀਂ ਲਿਖ ਰਹੇ, ਦਸਮੇਸ਼ ਜੀ ਦੇ ਦਰਬਾਰ ਦੇ ਕਵੀ ਸੈਨਾਪਤ ਨੇ ਸਾਹਿਬਜ਼ਾਦੇ ਅਜੀਤ ਸਿੰਘ ਜੀ ਦੇ ਜੁੱਧ ਦਾ ਹਾਲ ਐਸਾ ਹੀ ਮਹਾਨ ਬੀਰਤਾ ਵਾਲਾ ਲਿਖਿਆ ਹੈ। ਸਾਂਗ ਚਲਾਉਣ ਪਰ ਉਹ ਲਿਖਦਾ ਹੈ:–ਲੋਤ ਪਰੋਇ ਪਠਾਨ ਕੋ ਸਬਹਨ ਸਾਂਗ ਦਿਖਾਇ। ਦੇਖਤ ਹੀ ਸਭ ਕਰਤ ਹੈਂ ਅਰੇ ਖੁਦਾਇ ਖੁਦਾਇ ॥ ੧੦ ॥ ਫਿਰ ਆਪ ਦੀ ਤਲਵਾਰ ਬਾਬਤ ਲਿਖਦਾ ਹੈ:–ਲਰਤ ਸੂਰ ਮੈਗ੍ਰਮ ਮੈਂ ਕਰ ਲੀਨੇ ਤਲਵਾਰ। ਵਡੇ ਸੂਰ ਮਾਰੇ ਤਹਾਂ ਫਉਜਨ ਕੇ ਸਿਰਦਾਰ ॥ ੧੭ ॥ ਆਪਦੇ ਤੀਰਾਂ ਬਾਬਤ ਲਿਖਦਾ ਹੈ:–ਜਿਹ ਸਰ ਲਾਗਤ ਜਾਇਕੈ ਰਹਤਿ ਨਾਹਿ ਅਰਮਾਨ। ਮਾਨਹੁ ਮੰਡਪ ਖੋਖਰੇ ਗਿਰ ਗਿਰ ਪਰਤ ਪਠਾਨ। ੫੦੬।

ਰੁਪਨੋ ਖੜਗ ਤੇ ਕਾਟਿ ਰਿਪੁਨਿ ਗਣ।ਰੁਧਰ ਬਿਖੇ ਪਰ ਰਹੈ ਮਨਹੁੰ ਸ਼ੂਮ ਤੇ ਸੁਪਤਾਏ। ਲਾਲ ਬਿਛੌਨ ਬਿਛਾਇ ਮਹਾਂ ਛਬਿ ਤੇ ਸੁਖ ਪਾਏ।ਕਹਿੰ ਲਗੌਂ ਬਰਨ ਕਰਿ ਜੁੱਧ ਕੋ ਲਿਖੌਂ ਗ੍ਰੰਥ ਬਧਤੇ ਡਰਤਿ। ਜਿਮ ਕਰਨੋ ਗੁਰੂ ਸੁਤ ਓਜ ਤੇ ਨਹਿੰ ਮਾਰਨੋ ਕਿਸ ਤੇ ਮਰਤਿ॥੩੨॥ਜਿਸ ਦਿਸ਼ ਪਰਿਹੈ ਧਾਇ ਅਰੈਂ. ਨਹਿੰ[1],ਭਾਜਤਿਹੈਂ ਅਰਿ।ਜਤਨੁ ਕਰਹਿੰ ਸਮੁਦਾਇ–ਹਤਹਿੰ ਕਿਮ–ਫਿਰਤਿ ਸ਼ੀਘ੍ਰ ਕਰਿ। ਗੁਲਕਾ ਲਗਹਿ ਨ ਕੋਇ ਖੜਗ ਲੌ ਪਹੁੰਚਿ ਨ ਦੇਤੈ। ਮਾਰਿ ਮਾਰਿ ਕਰਿਬੀਰ ਕਰਨੋ ਸੈਘਰ ਬਹੁ ਖੇਤੈ।ਕਰ ਕਰਾਚੋਲ ਜਥਿ ਟੁਟਿ ਗਯੋ ਜਮਧਰ ਲਈ ਨਿਕਾਸਿ ਕਰ। ਇਕ ਹੁਤੋ ਪਾਲਕੀ ਕੋ ਬਿਖੈ ਦੁਰਹਿੰ ਦੇਖਤਿ ਦ੍ਰਿਸ਼ਟਿ ਧਰਿ ॥ ੩੩ ॥ ਅਨਵਰਖਾਨ ਨਬਾਬ, ਤਾਂਹਿ ਕੀ ਦਿਸ਼ ਤਬਿ ਦੌਰੇ।ਕਰੀ ਸ਼ੀਘ੍ਰਤਾ ਅਧਿਕ ਜਾਇ ਪਹੁੰਚੇ ਤਿਸ ਠੌਰੇ। ਉਦਰ ਪੁਸ਼ਟ ਮਹਿੰ[2] ਹਨੀ ਓਜ ਤੇ ਬਹੁ ਝਕਝੋਰੇ। ਜਿਤ ਕਿਤ ਤੇ ਰਿਪੁ ਆਇ ਘੇਰਿ ਲੀਨਸਿ ਚਹੁੰ ਓਰੇ।ਇਮ ਕੀਨ ਜੁੱਧ ਗਨ ਸ਼ੱਤ੍ਰੂ ਹਤਿ ਲੋਪ ਭਏ ਤਤਕਾਲ ਰਨ। ਸਭਿ ਦਿਖਤਿ ਅਚੈਭੈ ਹੁਇ ਰਹੈ ਕਹਾਂ ਗੋਯੋ ਕਿਤ ਛਪਨੋ ਹਨਿ* ॥੩੪॥ਦੋਹਰਾ॥ਇਸ ਬਿਧਿ ਗੁਰ ਨੰਦਨ ਲਰਨੋ ਜਿਹ ਅਜੀਤ ਸਿੰਘ ਨਾਮ। ਸੁਜਸ ਜਗਤ ਮਹਿੰ ਪੂਰਟ ਭਾ ਪੁਨ ਪਹੁੰਚੇ ਹਰਿ ਧਾਮ॥੩੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਅਜੀਤ ਸਿੰਘ ਜੁੱਧ' ਬਰਨਨੰ ਨਾਮ ਏਕਚੁਨ ਚੱਤ੍ਵਾਰਿੰਸਤੀ ਅੰਸੂ। ੪੯ ॥

੪੦. [ਬਾਬਾ ਜ਼ੋਰਾਵਰ ਸਿੰਘ ਜੀ ਦਾ ਜੱਥਾ]।

ਦੋਹਰਾ॥ਬਹੁਰ ਹੋਲ ਕੌ ਕਰਤਿ ਭੇ ਚਹੁੰਦਿਸ਼ ਤੇ ਸਮੁਦਾਇ। ਤਬਿ ਜ਼ੋਰਾਵਰ ਸਿੰਘ ਜੀ† ਲੈ ਗੁਰ ਪਿਤਾ ਰਜ਼ਾਇ‡ ॥ ੧ ॥ ਚੌਪਈ ॥ ਪੰਚ ਸਿੰਘ ਨਿਕਸੇ ਤਿਨ ਸੰਗ।ਜਿਨ ਚਿਤ ਚਾਉ ਕਰਨ ਕੋ ਜੰਗ।ਪ੍ਰਥਮ ਤੁਰੰਗਨਿ ਕੀ ਕਰਿ ਮਾਰ।ਮਾਰ ਮਾਰ ਕਰਿ ਪਰੇ ਜੁਝਾਰ॥੨॥ਬਹੁਰ ਤੜਾਤੜ ਛੋੜਿ ਤਮਾਚੇ।ਸੰਤਿ ਗੁਰ ਕੋ ਰੁਖ ਪਿਖਿਰਿਸ ਰਾਚੇ।ਅਪਰ ਉਪਾਇ ਨ ਕੋ ਬਨਿ ਆਵੈ।ਪ੍ਰਭੁ ਸਨ-

[1]ਅਗਦੇ ਨਹੀਂ। [2]ਮੋਟੇ ਢਿੱਡ ਵਿੱਚ। *ਇਸਦਾ ਅਰਥ ਇਹ ਨਹੀਂ ਕਿ ਕਿਤੇ ਲੁਕ ਗਏ। ਵੈਰੀਆਂ ਨੂੰ ਆਪਣਾ ਸਰੀਰ ਨਹੀਂ ਦੱਬ ਪੋਣ ਦਿੱਤਾ ਕਿ ਕੋਈ ਵੇਅਦਬੀ ਨਾ ਕਰਨ। ਕਿਉਂਕਿ ਅਗਲੇ ਛੰਦ ਵਿਚ ਆਪਦਾ ਹਰਿ ਧਾਮ ਪਹੁੰਚਣਾ ਕਵੀ ਜੀ ਸਪਸ਼ਟ ਲਿਖ ਰਹੇ ਹਨ।

†ਦੂਸਰੇ ਸਾਹਿਬਜ਼ਾਦੇ ਜੋ ਏਥੇ ਜੂਝੇ ਜੁਝਾਰ ਸਿੰਘ ਜੀ ਸਨ, ਵੇਖੋ ਰੁਤ ੨ ਅੰਸੂ ੪੪ ਅੰਕ ੩੮ ਦੀ ਹੇਠਲੀ ਟੂਕ। ‡ਨਵੀਨ ਲੇਖਕਾਂ ਨੇ ਦੂਸਰੇ ਸਾਹਿਬਜ਼ਾਦੇ ਜੀ ਦਾ ਇਸ ਵੇਲੇ ਪਾਣੀ ਮੰਗਣਾ ਵਰਣਨ ਕੀਤਾ ਹੈ ਤੇ ਇਹ ਗੱਲ ਅਸਲ ਵਾਕਿਆ ਨਹੀਂ ਹੈ। ਇਹ ਗੱਲ ਗੁਰ ਸ਼ੋਭਾ ਵਿੱਚ ਵੀ ਨਹੀਂ ਲਿਖੀ।

ਮੁਖ ਹੁਇ ਸੀਸ ਚੜ੍ਹਾਵੈਂ ॥ ੩ ॥ ਮ੍ਰਿਗ ਝੁੰਡਨਿ ਮਹਿ ਕੇਹਰਿ ਫਿਰੈ। ਨ੍ਰਿਭੈ ਬੀਰ ਕਿਹ ਤ੍ਰਾਸ ਨ ਧਰੈਂ।--ਪ੍ਰਾਨ ਬਚੈਂ--ਇਹ ਲਾਲਚ ਛੋਰ।ਮਾਰਹਿ ਅੱਗੂ--ਪਰੈਂ ਰਿਪੁ ਓਰ[1]॥੪॥ਯੌਂ ਗਰਜਤਿ ਹੈਂ ਸਿੰਘ ਜੁਝਾਰੇ।ਥਿਰੈਂ ਨ ਰਿਪੁ ਇਤ ਉਤ ਦੈਂ ਟਾਰੇ। ਪਹੁੰਚਿ ਜਾਹਿ ਪਰ ਸ਼ਸਤ੍ਰ ਚਲਾਵਹਿ। ਇਕ ਤੇ ਦੈ ਕਰਿ ਧਰਨਿ ਗਿਰਾਵਹਿ ॥੫॥ ਮਾਰ ਮਾਰ ਕਰਿ ਤੁਰਕ ਹਜ਼ਾਰੋਂ।ਇਤ ਉਤ ਫਿਰਿ ਘੇਰਹਿ ਦਿਸ਼ ਚਾਰੋਂ।ਤਊ ਮਰਨ ਕੀ ਸ਼ੰਕ ਨ ਜਿਨ ਕੋ। ਕਹਾਂ ਸੂਰਤਾ ਗੁਨ ਗਨ ਤਿਨ ਕੋ[2]॥੬॥ਪਹੁੰਚਹਿ ਸਨਮੁਖ ਜਿਸ ਕਰ ਝਾਰਹਿ[3]। ਗੁਰ ਪ੍ਰਤਾਪ ਤੇ ਤਤਛਿਨ ਮਾਰਹਿ। ਛੁਧਿਤ ਸ਼੍ਰਮਤਿ ਦੁਖ ਤਿਹ ਛਿਨ ਟਾਰੇ।ਓਜ ਤੇਜ ਗੁਰ ਦਯੋ ਉਦਾਰੇ॥੭॥ਜਨੋਂ ਨਟ ਉਛਲਤਿ ਬਾਜੀ ਪਾਵਤਿ। ਤਨੋਂ ਬਲ ਤੇ ਏਕਲ ਚਲ ਜਾਵਤਿ। ਜਬਿ ਲਗ ਪ੍ਰਾਨ ਤਜੇ ਨਹਿ ਰਨ ਮੈਂ।ਤਬਿ ਲਗ ਹਤੈਂ ਰਿਪੁਨ ਕੇਤਨ ਮਹਿ ॥੮॥ਮਾਰੇ ਜਾਹਿ ਮਰਨ ਲਗਿ ਜੇਤੇ[4]।ਕਰਿ ਪੁਰ-ਖਾਰਥ ਹਾਨਹਿ ਤੇਤੇ। ਪੰਚਹੁ ਸਿੰਘ ਸੁ ਬੀਰ ਮੁਛਾਲੇ।ਲਰਿ ਕਰਿ ਬਹੁਤਨਿ ਕੇ ਘਰ ਘਾਲੇ ॥੯॥ ਜਲ ਕੋ ਮੱਛ ਹਲਾਵਹਿ ਜੈਸੇ। ਹਲਾ ਚਾਲ ਲਸ਼ਕਰ ਮਹਿ ਤੈਸੇ।ਮਿਲਿ ਸ਼ਲਖੈਂ ਗਨ ਤੁਪਕ ਚਲਾਈ।ਇਕ ਕੈ ਬਹੁ ਲਗਿ ਲਗਿ ਗਿਰ ਜਾਈਂ ॥੧੦॥ ਜ਼ੋਰਾਵਰ ਸਿੰਘ ਜ਼ੋਰ ਬਿਸਾਲਾ। ਏਸ ਕਿਸ਼ੋਰ ਦਿਪਤਿ ਬਡ ਭਾਲਾ। ਦੇਖਨੋ ਜਿਮ ਭ੍ਰਾਤਾ ਕੋ ਜੁੱਧ। ਤੈਸੇ ਕਰਨਿ ਲਗਸੋ ਬਡ ਕ੍ਰੁੱਧ ॥ ੧੧ ॥ ਪਿਤਾ ਪ੍ਰਸੰਨ ਹੋਇ ਜਿਮ ਹੇਰਿ। ਤਥਾ ਸ਼ੀਘ੍ਰਤਾ ਕਰਹਿ ਬਡੇਰੋ । ਨਿਠੁਰ ਕੁਦੰਡ ਪ੍ਰਚੰਡ ਮਹਾਨਾ । ਤੀਖਨ ਬਾਨ ਤਾਨ ਤੇ ਤਾਨਾ[5] ॥ ੧੨ ॥ ਦੋਹਰਾ ॥ ਸ਼੍ਰੀ ਜ਼ੋਰਾਵਰ ਸਿੰਘ ਜੀ ਜ਼ੋਰਾਵਰੀ ਦਿਖਾਇ। ਮਾਰਤਿ ਸੁਭਟ ਤੁਰੰਗ ਕੋ ਧਰਨ ਦੇਤਿ ਉਥਲਾਇ॥੧੩॥ਲਲਿਤ ਪਦ ਛੰਦ ॥ ਜਿਤ ਕੋ ਜਾਇ ਹਲਾ ਹਲ ਹੋਵੈ 'ਇਹੁ ਆਵਤਿ ਲਿਹੁ ਮਾਰੀ'। ਸੋ ਦੋ ਸੈ ਉਮਡਤਿ ਗਹਿ ਆਯੁਧ ਨਗਨ ਖੜਗ ਕਰ ਧਾਰੀ ॥੧੪ ॥ ਸੇਲੇ ਸਾਂਗਨਿ ਤੋਮਰ ਤੀਰਨਿ ਅਧਿਕ ਛੁਟਾਇ ਤੁਫੰਗਾ । ਕਰਹਿ ਜਤਨ ਬਹੁ ਘੇਰਨ ਕੋ ਮਿਲਿ ਇਤ ਉਤ ਧਾਇ ਨਿਸ਼ੰਗਾ ॥੧੫॥ ਲਾਖਹੁ ਸ਼ਸਤ੍ਰ ਚਲਤਿ ਹੈਂ ਇਸ ਬਿਧਿ ਜਨੁ ਬਲ ਤੇ ਘਨ ਵੁੱਠੇ।ਗੋਰੀ ਤੀਰ ਤਰਾਤਰ ਬਰਖਤਿ ਸ਼ਬਦਬਡੋ ਤਬਿ ਉੱਠੇ

---

[1]ਅੱਗੇ ਹੋਕੇ ਫੇਰੀ ਨੂੰ ਮਾਰੀਏ' ਇਸ ਲਈ (ਵੱਧਕੇ) ਫੇਰੀ ਤੇ ਪੈਂਦੇ ਹਨ। [2]ਤਿਨ੍ਹਾਂ ਦੀ ਸੂਰਮਤਾ ਦੇ ਸਾਰੇ ਗੁਣ ਕੀਹ ਕਹੀਏ। [3]ਜਿਸ ਦੇ ਉੱਤੇ ਵੱਥ ਚਲਦੇ ਹਨ। [4]ਆਪਣੇ ਮਰਨ ਤੱਕ ਜਿਤਨੇ ਮਾਰੇ ਜਾਂਦੇ ਹਨ। [5]ਬਲ ਨਾਲ ਤਾਣਦੇ ਹਨ।

॥ ੧੬ ॥ ਹਾਥ ਦੇਇ ਪ੍ਰਭੁ ਰਾਖਤਿ ਸਭਿ ਤੇ ਫਿਰਤਿ ਬੀਚ ਉਤਲਾਵਾ। ਖੜਗ ਨਿਕਾਸੇ ਬਾਢਤਿ ਸ਼ੱਤ੍ਰੂਨ ਜਨੋਂ ਲਾਗੀ ਬਨ ਦਾਵਾ ॥ ੧੭ ॥ ਛਿਨ ਮਹਿੰ ਨਿਕਸ ਜਾਤਿ ਹੈਂ ਬਿਚੋਂ ਤੇ ਦੂਤੀ ਦਿਸ਼ਾ ਜਬਿ ਜਾਵੈਂ। ਖੜਗ ਕੜਾ-ਕੜ ਮਾਰ ਮਚੈ ਜਬਿ ਮਹਾਂ ਰੌਰ ਤਬਿ ਪਾਵੈਂ॥੧੮॥ਜਨੁ ਖੇਲਤਿ ਹੈਂ ਬਾਲਕ ਸੰਗੀ ਅਤਿ ਆਨੰਦ ਉਮਰੰਤੇ। ਜੀਤ ਜਾਤਿ ਹੈਂ ਜਿਤ ਕਿਤ ਹੈ ਕੈ ਪੁਨ ਧਾਵਤਿ ਚਪਲੰਤੇ ॥ ੧੯ ॥ ਖੜਗਨ ਕੀ ਚਹੁੰ ਦਿਸ਼ਾ ਛਾਂਵ ਭੀ ਬਾਹਤਿ ਹੈਂ ਚਹੁੰਫੇਰੇ।ਪਟੇ ਬਾਜ ਕੀ ਬਿੰਦਨਾ ਕਰਿ ਕਰਿ ਘਾਤ ਕਰੇ ਕਰਿ ਗੋਰੇ ॥ ੨੦ ॥ ਬਹੀ ਰਕਤ ਕੀ ਸਲਿਤਾ ਜਿਤ ਕਿਤ ਲੋਥਨਿ ਕੋ ਅੰਬਾਰਾ। ਕਹੂੰ ਕਿ ਸਿਰ ਕਿੰਦਕ ਸਮ ਰੋਢਤਿ ਕਰ ਪਗ ਡੰਡਨ ਮਾਰਾ[1] ॥ ੨੧ ॥ ਗ੍ਰਿੱਧ ਬ੍ਰਿੱਧ ਭੱਖਸਨਿ ਕਰਿ ਆਮਿਖ ਬੈਠੀ ਕਿਤਿਕ ਨ ਡੋਲੈਂ। ਅੰਤਰ ਸੂਰਨ ਬੁਟੀਆਂ ਉਛਲਤਿ[2] ਯਾਂ ਤੇ ਚੀਂਕਤਿ ਬੋਲੈਂ ॥ ੨੨ ॥ ਕਾਕ ਕੰਕ ਕੀ ਕੂਕੈਂ ਕੂਕਹਿੰ[3] ਜੰਬੁਕ ਬੋਲਿ ਸੁਨਾਵੈਂ। ਔਂਚਤਿ ਲੋਥਨ ਆਮਿਖ ਕਾਟਹਿੰ ਰੁਧਰ ਪਾਨ ਪਲ ਖਾਵੈਂ ॥ ੨੩ ॥ ਭੂਤ ਪਿਸ਼ਾਚ ਪ੍ਰੇਤ ਡਕਰਾਵਤਿ ਸ਼ੋਣਤ ਮਾਸ ਅਘਾਏ। ਖੱਪਰ ਭਰੈਂ ਜੋਗਨੀ ਤ੍ਰਿਪਤੈਂ ਗੁਰ ਬਿਨ ਕੌਨ ਰਜਾਏ*॥ ੨੪ ॥

ਚਹੁੰ ਦਿਸ਼ਿ ਦੁੰਦਭਿ ਬਜਹਿੰ ਘਨੇਰੇ ਪਟਹਿ ਢੋਲ ਸ਼ਹਿਨਾਈ। ਬਿਸਮਹਿ ਭਏ ਦੇਖਿ ਕਰਿ ਰਣ ਕੋ ਤੁਰਕਨ ਦਲ ਸਮੁਦਾਈ ॥੨੫॥ ਕਿੰਨਰ ਗੀਧ੍ਰਬ ਸਿੱਧ ਅਪਸਰਾ ਹੇਰਿ ਹੇਰਿ ਹੈਰਾਨੇ। 'ਕਹਾਂ ਛੁਧਤਿ ਨਰ ਚੱਤ੍ਰਾਰਿੰਸਹਿ' ਕਹਿੰ ਦਸ ਲਖ ਬਲਵਾਨੇ ॥ ੨੬ ॥ ਇਤੋ ਜੰਗ ਮੰਡਨੋ ਰਿਪੁ ਮਾਰਨਿ

---

[1]ਕਿਤੇ ਕੁ ਸਿਰ ਗੋਂਦਾਂ ਵਾਂਗ (ਰਿੜਦੇ ਜਾ) ਰੁੜਦੇ ਫਿਰਦੇ ਹਨ ਤੇ ਹੱਥ ਪੈਰ ਡਾਢ ਬਾਹਾਂ ਤੇ ਲੱਤਾਂ (ਐਉਂ ਪਈਆਂ ਹਨ,ਜਿਵੇਂ ਗੋਂਦਾਂ ਨੂੰ) ਮਾਰਨ (=ਦੇਣ੍ਹ੍ਨ) ਵਾਲੇ ਡੰਡੇ। [2](ਗਿਰਝਾਂ ਦੇ) ਅੰਦਰ ਸੂਰਮਿਆਂ ਦੀਆਂ ਬੋਟੀਆਂ ਉਛਲਦੀਆਂ ਹਨ। [3]ਕੂਕਾਂ ਕੂਕੇਂਦੀਆਂ ਹਨ। [4]ਚਾਲੀ।

*ਰਣਭੂਮੀ ਵਿਚ ਸ਼ਿਕਾਰੀ ਜਾਨਵਰ ਆਉਂਦੇ ਹਨ ਸੋ ਹਿੰਦਸਤਾਨੀ ਕਾਵਜ ਦਾ ਸੰਕੇਤ ਹੈ ਕਿ ਰਣਭੂਮੀ ਦੇ ਵਰਣਨ ਵਿਚ ਵੀਭਤਸ ਦਰਸ਼ਨ ਕਰਾਉਣ ਲਈ ਸ਼ਿਕਾਰੀ ਜਾਨਵਰਾਂ ਪੰਛੀਆਂ ਤੇ ਗੁਪਤ ਵਜਕਤੀਆਂ ਦਾ ਜ਼ਿਕਰ ਜ਼ਰੂਰ ਕਰਨਾ। ਇਸ ਲਈ ਹਿੰਦੀ ਦੇ ਸਾਰੇ ਕਵੀ ਇਸ ਸਮੇਂ ਇਹ ਵਰਣਨ ਜ਼ਰੂਰ ਵਿਚ ਲਿਆਉਂਦੇ ਹਨ। ਜੈਸੇ ਸਹੋਵਰਾਂ ਦੇ ਵਰਣਨ ਵਿੱਚ ਹੰਸ, ਕੰਵਲ ਆਦਿ ਲਿਆਉਂਦੇ ਹਨ। ਰਣ ਮੈਦਾਨ ਦੀ ਭਯਾਨਕਤਾ ਤੇ ਵੀਭਤਸਤਾ ਦਾ ਅਸਰ ਇਸ ਵਿਚ ਦਰਸਾਇਆ ਜਾਂਦਾ ਹੈ। ਅਕਸਰ ਇਹ ਵੀਭਤਸ ਰਸ ਦਾ ਰੂਪ ਬੰਨ੍ਹਕੇ ਜੰਗ ਦੇ ਵਰਣਨ ਵਿਚ ਪਾਠਕ ਨੂੰ ਸਾਹ ਮਿਲਦਾ ਹੈ ਤੇ ਉਸਤੋਂ ਬਾਦ ਕਵੀ ਹੋਰ ਹਾਲ ਲਿਖਦੇ ਹਨ।

ਮਿਰਤਕ ਕਰੇ ਹਜ਼ਾਰੋਂ । ਕਿਤਿਕ ਸਮੋ ਬੀਤਸੋ ਇਨ ਲਰਤੋ ਫੇਰ ਲਗੇ ਦਿਸ਼ ਚਾਰੋਂ' ॥ ੨੭ ॥ ਜ਼ੋਰਾਵਰ ਸਿੰਘ ਬਡ ਜ਼ੋਰਾਵਰ ਕਰਿ ਕਰਿ ਜ਼ੋਰ ਦਿਖਾਯੋ । ਮਾਰਿ ਹਜ਼ਾਰੋਂ ਰਿਪੁ ਗਨ ਕੋ ਪੁਨ ਜੰਗ ਬੀਚ ਲੁਪਤਾਯੋ ॥ ੨੮ ॥ ਦੇਖਿ ਰਹੇ ਦੁਸ਼ਮਨ ਦਸ ਦਿਸ਼ ਕੋ ਭਯੋ ਅਦ੍ਰਿਸ਼ਟਿ ਤਦਾਈ ॥ ਜੁਗ ਨੰਦਨ ਜਬਿ ਜੂਝੇ ਰਣ ਮਹਿੰ ਸਿੰਘਨ ਅਰਜ਼ ਲਗਾਈ॥੨੯॥'ਮਹਾਂਰਾਜ ! ਅਬਿ ਦੇਖਤਿ ਕਯਾ ਹਹੁ ਨਿਕਸਹੁ ਤਜਹੁ ਅਖਾਰਾ ।ਦਗ਼ਾ ਦੁਸ਼ਟ ਨੈ ਕੀਨਸਿ ਪਕਰਨ ਕੈ ਰਨ ਕਰਨ ਸੰਘਾਰਾ॥ ੩੦ ॥ ਹਮੋ ਸਾਰਖੇ ਸਿਖ ਲੱਛ ਹੋਵਹਿੰ ਕੁਸ਼ਲੀ ਤੁਮਹਿੰ ਸਰੀਰਾਘਨੇ ਜੰਗ ਘਾਲਸੋ ਘਮਸਾਨਾ ਲਾਖਹੁੰ ਹਤਿ ਕਰਿ ਬੀਰਾ॥੩੧॥ਜਿਤੋ ਵਹਿਰ ਨਿਕਸੋਲਰਿਬੋ ਹਿਤਅੰਤ ਸਮੈਂ ਸਭਿ ਹੋਏ । ਲਾਖਹੁੰ ਦਲ ਦੇਖਹੁ ਅਬਿ ਉਮਡੇ ਚਹੈਂ ਦੁਰਗ ਪਰ ਢੋਏ' ॥ ੩੨ ॥ ਸੁਨਿ ਸਤਿਗੁਰ ਬਿਕਸੇ ਸ਼੍ਰੀ ਮੁਖ ਤੇ* 'ਦਿਖਹੁ, ਤਜੈਂ ਹਮ ਥਾਨਾ' । ਧਰਸੋ ਧਨੁਖ ਪਰ ਕੂਦਤਿ ਤਯਾਗਸੋ ਗਮਨਸੋਂ ਗਾਜ ਸਮਾਨਾ ॥ ੩੩ ॥ ਅੱਗੂ ਵਧੇ ਆਵਤਿ ਜੋ ਗੜ੍ਹ ਕੋ ਗਿਰੇ ਨਰਨ ਉਥਲੈ ਕੈ । ਦਸ ਹਜ਼ਾਰ ਕੋ ਪ੍ਰਾਨ ਅੰਤ ਭਾ ਰਹੇ ਮਨੋ ਸੁਪਤੈ ਕੈ ॥੩੪॥ ਬਿਸਮਭਏ ਠਟਕੇ[1] ਦਲ ਅਰਿ ਕੇ ਅੱਗੂ ਨ ਕੋ ਭਟ ਹੋਵਾ।ਮਹਾਂ ਗਜ਼ਬ ਕੋ ਲਗਸੋਤਮਾਚਾ ਅਦਭੁਤ ਅਤਿਸ਼ੈ ਜੋਵਾ॥੩੫॥ਦੂਰ ਦੂਰ ਕਰਿ ਢਰਕ ਥਿਰੇਸਭਿ ਕਹੈਂ 'ਨਿਕਟ ਨਹਿੰਜਾਵੋ। ਨਿਕਟ ਢੁਕੇ ਤਤਕਾਲ ਪ੍ਰਾਨ ਹਤਿ ਨਾਹਕ ਜਾਨ ਗਵਾਵੋ ॥ ੩੬ ॥ ਆਪੇ ਨਿਕਸਪਰੈਂ ਹੈਂ ਹਤਿ ਅਬਿ ਦੇਰ ਨ ਜਾਨਹੁ ਕੋਈ।ਬੀਤ ਗਯੋਲਰਤੋ ਦਿਨ ਸਾਰੋ ਆਨਿ ਜਾਮਨੀ ਹੋਈ ॥੩੭॥ ਤਿਮਰ ਬਿਖੈ ਦਿਹੁ ਦੂਰ ਤਲਾਵਾ[2] ਘੇਰ ਰਖਹੁ ਚਹੁੰ ਘਾਈ'॥ ਇਮ ਮਤ ਕਰਿ ਕੈ ਹਟਕ ਰਹੇ ਤਬਿ ਠਾਨਿ ਅਧਿਕ ਤੁਕਰਾਈ॥੩੮॥ ਭੈ ਧਰਿ ਨਿਕਟ ਨ ਹੋਵਨ ਪਾਵੈਂ, ਦੂਰ ਦੂਰ ਕਰਿ ਘੇਰਾ।

---

[1]ਠਿਟਕ ਗਏ । [2]ਰਾਤ ਦੀ ਗਸ਼ਤੀ ਫੌਜ ਦਾ ਪਹਿਰਾ (ਭੁਃ, ਤਲਾਯਾ) ।

*ਕੌਣ ਹੈ ਜੋ ਇਸ ਮਹਾਨ ਵਿਸ਼ਾਲ ਫਤਹਕਤੀ ਦੇ ਦਿਲ ਦਾ ਅੰਦਾਜ਼ਾ ਲਾ ਸਕਦਾ ਹੈ । ਰਾਜਧਾਨੀ ਤਬਾਹ ਹੋ ਚੁਕੀ ਹੈ, ਲਸ਼ਕਰ ਖਪ ਚੁਕਾ ਹੈ, ਪਰਵਾਰ ਵਿਛੁੜ ਚੁਕਾ ਹੈ, ਪਜਾਵੇ ਮਰ ਚੁਕੇ ਹਨ, ਲਾਦਿਕ ਹੋਣ ਹਾਰ ਸੂਰਮੇ ਪੁੱਤ੍ਰ ਅੱਖਾਂ ਦੇ ਸਾਹਮਣੇ ਸਚਖੰਡ ਜਾ ਢੁਕੇ ਹਨ, ਫਿਰ ਇਕ ਅਥਰੂ ਨਹੀਂ ਕਿਰਦੀ, ਹੌਸਲਾ ਨਹੀਂ ਹਰਦਾ, ਦਿਲ ਥਕੀਂ ਨਹੀਂ ਡਾਉਂਦੀ, ਬੀਰਤਾ ਦਾ ਕਮਾਲਰਸ ਇਸ ਵੇਲੇ ਭੀ ਹਸਾ ਰਿਹਾ ਹੈ ਤੇ ਹੋਰ ਦੁੱਧ ਵੇਉਤਸਾਹ ਨਾਲ ਉੱਛਿਆਂ ਕਰ ਰਿਹਾ ਹੈ । ਇਸਮੇਂ ਸਤਿਗੁਰੂ ਜੀ ਦੀ ਸ਼ਖਸੀਅਤ ਨੂੰ ਉਨ੍ਹਾਂ ਦੇ ਜੀਵਨ ਦੁਲਾਰੇ ਤੇ ਅਮਿੱਤ ਉਮਾਹ ਤੇ ਓਜ ਨੂੰ ਫਿਰ ਰੂਹਾਨੀ ਕਮਾਲ ਤੇ ਅਲੂਹੀਅਤ ਨੂੰ ਸਮਝ ਸਕਣਾ ਸ਼ਬਦਾ ਕਠਨ ਹੈ ।

ਬਿਸਮਾਵਤਿ ਬਾਤਨ ਕੋ ਕਰਿਕੇ 'ਇਮ ਗੁਰ ਹਿੰਦ ਬਡੈਰਾ ॥ ੩੯॥ ਲਾਖਹੁੰ ਲਸ਼ਕਰ ਲਰਿ ਅਟਕਾਏ ਸੁਨੇ ਸੈਗ ਨਰ ਚਾਲੀ। ਕਈ ਹਜ਼ਾਰ ਲਾਖ ਲੌ ਲਖੀਅਤਿ ਘਾਇਲਮਰੇ ਬਿਸਾਲੀ'॥੪੦॥ਇੱਤਨਾਦਿਕ ਬਹੁੰਭਨੈਂ ਬਾਰਤਾ, ਬੈਠਿ ਰਹੋ, ਕੋ ਠਾਂਢੇ। ਗਹਿ ਆਯੁਧ ਸਵਧਾਨ ਹੋਇ ਕਰਿ ਫਿਰਤਿ ਚਹੂੰ ਦਿਸ਼ਿ ਗਾਢੇ ॥ ੪੧ ॥ ਅਰਧ ਨਿਸ਼ਾ ਕੋ ਗਮਨਤਿ ਆਏ ਸਕਲ ਦਿਵਸ ਲਰਿ ਹਾਰੇ।ਕੁਛਨ ਚਲਜੋ ਬਸ ਸ਼ੁਮਤਿ ਭਏ ਸਭਿ ਭੂਖ ਤ੍ਰਿਖਾ ਤਨ ਧਾਰੇ ॥ ੪੨ ॥ ਅਪਰ ਕੌਨ ਮਹਿੰ ਸ਼ਕਤਿ ਇਤੀ ਕਰਿ ਲਾਖਹੁੰ ਸੈਗ ਲਰਾਈ। ਸੁਕਚਤਿ ਰਹੇ ਨ ਅਜ਼ਮਤ ਕਰਤੇ ਕਲੀ ਕਾਲ ਵਰਤਾਈ॥੪੩॥ ਹੁਕਮ ਅਕਾਲ ਪੁਰਖ ਕੋ ਮਾਨਤਿ ਕਰਾਮਾਤ ਕਲਿ ਕਾਲਾ। ਨਹਿੰ ਦਿਖਾਵਨੀ ਨੀਕੀ ਮਾਨਹਿੰ, ਰਾਖਨ ਗੌਪ ਬਿਸਾਲਾ ॥ ੪੪ ॥ ਦਸ ਹਜ਼ਾਰ ਇਕ ਬਾਰ ਮਾਰਕਰਿ ਪੁਨ ਨ ਕੀਨਿ ਦਲ ਨਾਸ਼।ਰਾਗ ਦ੍ਵੈਖ ਤੇ ਹਰਖ ਨ ਸ਼ੋਕਾ ਮਨ ਸਮਤਾ ਜਿਸ ਬਾਸਾ ॥੪੫॥ ਸਭਿ ਕੁਟੈਬ ਤੇ ਭਏ ਨਿਰਾਲਮ ਸ਼ੋਕ ਨ ਲੇਸ਼ ਉਪਾਵਾ। ਸਰਬ ਕਲਾ ਸਮਰਥ ਗੁਰ ਪੂਰਨ ਚਹੈਂ ਸੁ ਲੇਹਿੰ ਬਨਾਵਾ॥੪੬॥ ਅਜਰ ਜਰਨ ਅਸ ਗੁਰ ਬਿਨ ਕਿਸਮਹਿੰ ਛਿਮਾ ਧਰਮ ਅਪਰਾਧੂ[1]।ਬ੍ਰਹਮ ਗਯਾਨ*ਆਵਸਥਾਕੀ ਗਤਿ ਦਿਖਰਾਈ ਸ਼ੁਭਸਾਧੂ[2]॥੪੭॥ਧੰਨਧੰਨ ਸਭਿ ਗੁਰ ਕੀ ਮਹਿਮਾ ਕੌਨ ਭੇਵ ਅਸ ਜਾਨੈ। ਸਰਬੱਗਮਨਿ ਕੀ ਗੂਢ ਬਾਰਤਾ ਕਿਮ ਅਲਪੱਗਮ ਬਖਾਨੈ[3]॥੪੮॥ਬਾਰਬਾਰ ਸਿੰਘਨਿ ਕੋ ਕਹਿਬੋ ਨਿਕਸਨ ਕੀ ਕਰਿ ਤਯਾਰੀ।ਚਹੈਂ–ਖਾਲਸੇ ਦੇਂ ਅਬਿ ਟੀਕਾ ਘਾਲੀ ਘਾਲ ਉਦਾਰੀ– ॥ ੪੯ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਸ੍ਰੀ ਜ਼ੋਰਾਵਰ ਸਿੰਘ ਜੰਗ' ਪ੍ਰਸੰਗ ਬਰਨੰ ਨਾਮ ਚਤ੍ਵਾਰਿੰਸਤੀ ਅੰਸੂ ॥ ੪੦ ॥

੪੧. [ਪੰਥ ਨੂੰ ਗੁਰਤਾ। ਚਮਕੌਰੋਂ ਨਿਕਲਣਾ]।

ਦੋਹਰਾ॥ ਸੰਧਯਾ ਭਈ ਬਿਭੀਖਨਾ[4] ਬੋਲਤਿ ਬ੍ਰਿੰਦ ਗੁਮਾਧ[5]। ਪੰਚ ਬੀਰ

[1]ਅਪਰਾਧੀਆਂ ਤੇ ਛਿਮਾ ਦਾ ਧਰਮ ਧਾਰਨਾ। [2]ਬ੍ਰਹਮ ਗਿਆਨ ਦੀ ਸ਼ੁਭ ਅਵਸਥਾ ਦੀ ਹਾਲਤ ਸਾਧੂਆਂ ਨੂੰ ਦਿਖਲਾਈ ਹੈ। (ਅ) ਅਥਵਾ ਸ਼ੁਭ ਸਾਧੂਆਂ ਨੂੰ। [3]ਸਰਵੱਗ (ਪੂਰਖਾਂ) ਦੀ ਗੁਪਤ ਗਲ ਨੂੰ ਅਲਪੱਗ ਕਿਵੇਂ ਕਹਿ ਸਕਦੇ ਹਨ। [4]ਭਯਾਨਕ। [5]ਗਿੱਦੜ [ਸੰਸ:, ਗੋਮਾਯ]।

*ਗੁਰ ਸਿਖਾਂ ਨੂੰ ਕਵੀ ਜੀ ਦੇ ਵਰਤੇ ਪਦ 'ਬ੍ਰਹਮ ਗਯਾਨ' ਦਾ ਅਰਥ ਇਸ ਟਿਕਾਣੇ ਤੇ ਸਮਝਣਾ ਚਾਹੀਏ। ਨਿਰੇ ਵਾਚ ਗਯਾਨੀ ਨੂੰ ਬ੍ਰਹਮ ਗਯਾਨੀ ਕਹਿਣਾ ਮਹਾਨ ਪਾਪ ਹੈ। ਇਹ ਪਦ ਕਵੀ ਜੀ ਨੇ ਮਹਾਨ ਉੱਚਾ ਸੁੱਚਾ ਤੇ ਪਵਿੱਤ੍ਰ ਕਰ ਦਿਤਾ ਹੈ ਇਵੇਂ ਵਰਤਕੇ। ਕ੍ਰਿਯਾ ਕਰਦਾ ਲਿਪਾਇਮਾਨ ਨਾ ਹੁੰਦਾ, ਦੁੱਖ ਤੇ ਦੁੱਖ ਬੱਲਦਾ ਤੇ ਸਰਬਸ ਅਰਪਦਾ ਅਡੋਲ ਰਹਿੰਦਾ ਤੇ ਅਕਾਲ ਪੁਰਖ ਨਾਲ ਮਿਲਿਆ ਗਯਾਨੀ, ਬ੍ਰਹਮ ਗਯਾਨੀ ਕਹਾ ਸਕਦਾ ਹੈ।

ਗੁਰ ਤੀਰ ਤਰਿ [illegible] ਸੁਨਾਇ ॥ ੧ ॥ ਸ੍ਰੀਯਾ ਛੰਦ॥ ਦਯਾ ਸਿੰਘ ਅਰੁ ਧਰਮ ਸਿੰ[illegible] ਤੀਜੋ ਬਰ ਬੀਰ । ਸੰਗਤ ਸਿੰਘ, ਸੰਤ ਸਿੰਘ ਪੰਚਮ, [illegible] ਧਿਆਜੋ ਰੇ ਕਰਿ ਧੀਰ। ਗੁਰਤਾ ਅਰਪਨਿ ਲਗੇ ਖਾਲਸੇ†ਪੰਚ ਸਿੰਘ ਜਹਿੰ ਸੋਹਿੰ ਸ਼ਰੀਰ। 'ਪੰਚਹੁ ਮਹਿੰ ਨਿਤ ਵਰਤਤਿ ਮੈਂ ਹੌਂ ਪੰਚ ਮਿਲਨਿ ਸੋ ਪੀਰਨ ਪੀਰ ॥ ਗੁਰ ਘਰ ਕੀ ਮਿਰਜਾਦਾ ਪੰਚਹੁ ਪੰਚਹੁ ਪਾਹੁਲ ਪੂਰਬ ਪੀਨ [illegible] ਤਨਖਾਹੀਆ ਬਖਸ਼ਹਿਂ ਪੰਚਹੁ,ਪਾਹੁਲ ਦੇਂ ਮਿਲਿ ਪੰਚ ਪ੍ਰਬੀਨ। ਲਖਹੁ ਪੰਥ ਕੀ ਬਡ ਬਡਿਆਈ ਪੰਚ ਕਰਹਿਂ ਸੋ ਨਿਫਲ ਨ ਚੀਨ । ਭੋਜਨ ਛਾਦਨ ਪੰਚਨ ਅਰਪਹਿਂ ਅਰਜ਼ ਕਰਹਿਂ ਤਿਨ ਬਾਂਛਤਿ ਲੀਨ'॥ ੨ ॥ ਇਮ ਪੰਚਨ ਕੀ ਮਹਿਮਾ ਕਹਿਕੈ ਤੀਨ ਪ੍ਰਕ੍ਰਮਾ ਫਿਰਿ ਕਰਿ ਦੀਨਿ।ਅਰਪੇ ਮਾਥੂ ਜਗਾ ਅਰੁ ਕਲਗੀ ਨਿਜ ਕਰ ਤੇ ਸਿਰ ਬੰਧਨਿ ਕੀਨਿ।ਸ਼ਸਤ੍ਰ ਗਾਤਰੇ ਤਬਿ ਪਹਿਰਾਏ ਕਟ ਕਸਾਇ ਕਰਿ ਬਿਲਮ ਬਿਹੀਨ।ਸ਼੍ਰੀ ਵਾਹਿਗੁਰੂ ਜੀ ਕਾ ਖਾਲਸਾ† ਫਤੇ ਵਾਹਿਗੁਰੂ ਜੀ ਕੀ ਚੀਨ ॥ ੪॥ਪੰਚਹੁੰਸਿੰਘਨਿ ਹਾਥਜੋਰਿ ਕਹਿ:—'ਰਾਵਰਿ ਚਰਨਨ ਅਰਪੇ ਸੀਸ।ਹਮ ਜੈਸੇ ਤੁਮ ਕਹੁ ਜਨ ਲਾਖਹੁ, ਹਮ ਕੋ ਤੁਮ ਏਕੈ ਜਗਦੀਸ਼।ਬ੍ਰਿੰਦ ਕ੍ਰਿਪਾਲ ਕ੍ਰਿਪਾ ਕਰਿ ਤਾਰੇ ਦਸਮੇਸ਼ ਜਿਮ ਕਾਨਨ ਕੀਸ'। ਜਿਮ ਤੁਮ ਬਡੇ ਬਡੀ

[illegible]ਪੀਤਾ । [illegible]ਬਨ ਦੇ ਬਾਂਦਰ [illegible] *ਗੁਰੂ ਜੀ ਦੇ ਵਿਸ਼ਾਲ ਤੇ ਉੱਚ ਦਿਮਾਗ ਨੇ ਆਪਣੀ ਵਜਕਤੀ ਤੇ ਆਪਣੇ ਆਦਰਸ਼ ਨੂੰ [illegible]ਤਵੀ ਤੇ ਅਮਰ ਰੂਪ ਦੇ ਦਿਤਾ ਸੀ,ਇਸ ਵਾਸਤੇ ਆਨੰਦਪੁਰ ਦੇਕਿਲ੍ਹੇ ਵਿਚ ਬੀ ਅੰਤ ਤਕ ਜੂਝਣ [illegible]ਨਿਣ ਦਾ ਦਾਈਆ ਸੀ ਤੇ ਅੱਜ ਵੀ ਪੁੱਤ੍ਰਾਂ ਤਕ ਸ਼ਹੀਦ ਕਰਾ ਦਿਤੇ ਤੇ ਆਪ ਬੀ ਰਣ ਵਿਖੇ ਜੂਝਦੇ ਸ਼ਰੀਰ ਤਜਾਗਨ ਨੂੰ ਤਯਾਰ ਹਨ।ਗੁਰੂ ਜੀ ਨੇ ਆਪਣਾ ਆਦਰਸ਼ ਬੰਨ੍ਹਕੇ 'ਖਾਲਸੇ' ਦੇ ਰੂਪ ਵਿਚ ਮੂਰਤੀ ਮਾਨ ਕਰ ਦਿਤਾ ਹੈ,ਜਿਸ ਨੇ ਸਦਾ ਜੀਉਣਾ ਹੈ। ਜਿਤਨੀ ਸੂਰਤਾ, ਕੁਰਬਾਨੀ, ਨਿਰਛੋਭਤਾ ਆਜ ਦਿਖਾਈ ਹੈ ਅਤੇ ਧਰਤੀ ਪਰ ਵਿਚਰਨ ਵਾਲੇ ਆਪਣੇ ਅਮਰ ਰੂਪ='ਖਾਲਸਾ' ਵਿਚ ਤਾਕਤ ਭਰੀ ਹੈ ਓਹ ਗੁਣ ਖਾਲਸੇ ਵਿਚ ਸਦਾ ਲਈ ਭਰੇ ਗਏ। ਜੋ ਕੁਝ ਅੱਜ ਗੁਰੂ ਜੀ ਨੇ ਕੀਤਾ ਹੈ ਇਹ ਕੌਮੀ ਕੈਰੈਕਟਰ (ਆਚਰਣ)ਬਣ ਗਿਆ। ਕੀਹ ਦੇਵੇਂ [illegible]ਆਪਾਣੇ, ਕੀਹ ਸ਼ਖਸੀ ਸ਼ਹੀਦੀਆਂ, ਕੀਹ ਟੁਸ਼ਹਿਰੇ ਦਾ ਜੁੱਧ; ਕੀਹ ਸਾਰਾ ਗੜ੍ਹੀ ਤੇ ਕੋਲੀ [illegible], ਖਾਲਸੇ ਵਿਚ ਇਹ ਚਮਕੌਰ ਦਾ ਅੱਜ ਦਾ ਸਾਕਾ ਸਦਾ ਕੌਮੀ ਕੈਰੇਕਟਰ ਦੇਕੇ ਚਮਕਿਆਂ ਕਰੇਗਾ ਦਾ ਆਦਰਸ਼ ਇਹ ਨੰਗਾ ਹੋ ਗਿਆ ਤੇ ਖਾਲਸੇ ਨੇ ਐਸੇ ਸਮਿਆਂ ਤੇ ਅਹਿੱਲ ਦ੍ਰਿੜਤਾ ਦਿਖਾਈ ਹੈ। ਦੂਣ ਦੇਖੋ ਗੁਰ ਜੀ ਜੋ ਚਮਕੌਰ ਤੋਂ ਨਿਕਲਣ ਲੱਗੇ ਹਨ ਤਾਂ ਬੀ ਆਪਣੇ ਦੱਧੇ ਅਸੂਲ ਦਾ ਚਮਤਕਾਰ ਦੱਸਦੇ ਹਨ। ਪੰਜ ਪਿਆਰੇ ਪੰਥ ਰੂਪ ਵਿਚ ਕਹਿ ਰਹੇ ਹਨ ਕਿ ਆਪ ਜ਼ਰੂਰ ਹੁਣ ਚਲੇਜਾਓ ਤੇ ਆਪ ਪ੍ਰਵਾਣ ਕਰ ਰਹੇ ਹਨ।ਇਸ ਕਰੜੇਵੇਲੇ ਆਪ ਜਾਣ ਤੋਂਪਹਿਲੋਂ ਆਪਣੇ ਸਰੂਪ ਖਾਲਸੇ ਨੂੰ ਗੱਦੀਦੇਣ ਲਗੇ ਹਨ,ਅਰਥਾਤ ਖਾਲਸੇ ਨੂੰ ਗੁਰਤਾ ਦੇਕੇ ਆਪਣਾਵਿਦਤ ਅਮਰ ਸਰਪ ਸਦਾ ਧਰਤੀ ਤੇ ਰੱਖਣ ਲੱਗੇ ਹਨ। †ਪਾ:—ਵਾਹਿਗੁਰੂ ਜੀ ਕਾ [illegible]ਖਾਲਸਾ ।

ਬਡਿਆਈ ਕੌਨ ਸਕੈ ਲਖਿ ਸਭਿ ਗੁਨ [illegible] ਸੁਨ ਸ਼੍ਰੀ ਮੁਖ
ਤੇ ਫੁਰਮਾਯਹੁ ‘ਹਤਨ ਰਿਪੁਨ ਕੋ ਬਨਿ ਮਹਾਨ। ਤਰਕਸ ਕੁਰੇ ਪਰੇ
ਜੋ ਹੋਰਹੁ ਆਨੇ ਖੱਚਰ ਪਰ ਗਨ ਬਾਨ। [illegible] ਚਰਮ ਜੁਤ ਨੂੰ ਓਰਨ
ਮੁਰਚਾ ਬੰਦੀ ਮਹਿੰ ਤੁਰਕਾਨ।[1]ਲੇ ਲੇ ਆਵਹਿ [illegible] ਮਾਰ ਮਾਰਿ ਦੀਖਤਿ
ਸੋ ਕੀਜਹਿ ਹਾਨ[2] ॥੬॥ ਅਰੇ ਰਹੋ ਗਾਫ [illegible] ਹਮ ਨੁਕਸਾਨ
ਸਭਿਕੇ ਬਚ ਮਾਨਿ ॥ ਤੀਨਹੁੰ ਸਿੰਘ ਸੰਘ [illegible] ਸਿੰਘ
ਇਕ ਬੁੱਧਿ ਮਹਾਨ। ਇਨ ਕਰਨੇ ਹੈਂ ਕਾਰਜ [illegible] ਦੇਸ਼ਨਿ
ਮਹਿੰ ਚਲਿ ਜਾਨ। ਨੌਰੰਗ ਕੋ ਇਕ ਰੰਗ ਜਬੈ ਨਹਿੰ [illegible] ਠਾਂਢ ਇਸ ਕੋ ਹਮ
ਕਰਿ ਹੈਂ ਹਾਨ ॥੭॥ ਮਾਨ ਸਿੰਘ ਬਡ ਬੀਰ ਧਰਮਸਿੰਘ[*] ਇਮ ਕਹਿ ਕਰਿ
ਉਰ ਆਨਦ ਧਾਰਿ। ਦੂਰ ਦੂਰ ਲਗਿ ਜੰਗ ਪਰੇ ਮ੍ਰਿਤ ਚੌੜਿ [illegible] ਜਾਨ
ਸੁਮਾਰ[4]। ਕਈ ਹਜ਼ਾਰਨ ਕਈ ਤਲਾਵੰ[5] ਫਿਰੈਂ ਚੁਗਿਰਦੇ ਧੌਂਸ ਧੁਕਾਰ।
ਕਈ ਹਜ਼ਾਰ ਹੋਲ ਕੋ ਉਮਡੇ ਜਥਾ ਦੇਦ ਉਡਗਨ ਪਰਵਾਰ [illegible]। ਅੰਧ-
ਕਾਰ ਮਹਿੰ ਉਦਤਿ ਨਿਸਾਕਰ[6] ਖਿਰੀ ਚਾਂਦਨੀ ਚਹੁੰ ਦਿਸ [illegible] ਕਰਤੇ
ਬਿਲੋਕਨ ਜਿਤ ਕਿਤ ਲਸ਼ਕਰ ਫੈਲ [illegible] ਸਨ ਪਾਰ [illegible]
ਪਲੀਤੇ ਬੜ੍ਹਵਾ ਲਾਟਨ[8], ਬਾਜੀ ਨੱਫ਼ [illegible] ਕਿ ਨੰਜੇ ਮਾਰ[9] [illegible] ਮੈਨਾਕ
ਦੁਰਗ ਸਮ ਲਖੀਯਤਿ[12] ਇਮ ਸਤਿਗੁਰ ਚਹੁੰ ਓਰ ਨਿਹਾਰ ॥੯॥ ਪੰਚਹੁੰ
ਮਹਿੰ ਕਲਗ਼ੀ ਕਿਹ ਦੀਨਸਿ ਸੋ ਨਿਰਨੈ ਸੁਨੀਐ ਮਨ ਲਾਇ।ਸੰਤ ਸਿੰਘਾਂ
ਖੱਤ੍ਰੀ ਸਿਖ ਸ਼ੁਭ ਮਤਿ ਥਾਪਨੋ ਪੰਚਹੁੰ ਮਹਿੰ ਬਡਿਆਇ। ਜਿਸ ਕੋ ਗੁਰਤਾ
ਅਰਪਨ ਕੀਨਸਿ ਪ੍ਰਥਮ ਖਾਲਸੇ ਮਹਿੰ ਤਿਨ ਪਾਇ। ਅਸਤ੍ਰ ਬੰਧਾਇ
ਬਿਠਾਇ ਅਟਾਰੀ ਗੁਰੂ ਢਿੰਗ ਓਲੇ ਹਰਖਾਇ ॥ ੧੦ ॥ [illegible] ਕਹਤਿ

[1]ਗੁਣਾਂ ਦੇ ਸ੍ਵਾਮੀ ਹੋ [illegible], ਗੁਣਾਧੀਸ਼]। [2]ਕੁ ਵੱਡੇ [illegible] ਅਤੇ ਬੈਠੇ ਹਨ
ਓਟਾਂ ਲੈ ਲੈਕੇ,ਜੋ ਹੜੇ (ਉਨ੍ਹਾਂ ਦੇ) ਵਿੱਸ ਪੈਣ ਮਾਰ ਦਿਓ। (ਅ) ਬੜੇ ਬਰਿ[illegible] ਵੱਡੇ ਬਲੀ ਹਨ।
[3]ਨੁਰੰਗੇ ਦਾ ਦੁਣ ਇਕ ਰੰਗ ਬੀ ਨਹੀਂ ਰਹਿਣਾ ਭਾਵ ਮੁਕ ਹਾਨ ਹੋ ਜਾਵੇਗਾ [4]ਦੂਰੀ ਤਾਈਂ ਤੇ
ਗਿਣੇ ਹਨ ਜੋ ਨਾਲ ਰਹਿਣਗੇ, ਧਰਮ ਸਿੰਘ, ਮਾਨ ਸਿੰਘ, ਤੇ ਦਇਆ ਸਿੰਘ [5]ਛਖਮੀਆਂ ਦੀ।
[6]ਪਹਿਰੇਦਾਰ ਫੌਜ ਦੇ ਵਾਸਤੇ। [7]ਚੰਦ੍ਰਮਾ। [8]ਸਮੂਹ। [9](ਮਾਨੋ) ਬੜ੍ਹਵਾ ਲਾਟਾਂ ਹਨ।
[10]ਘੋੜੇ ਮਗਰ ਮੱਛ ਹਨ। [11]ਨੇਜੇ ਸਰਪ ਹਨ। [12]ਕਿਲਾ ਮੈਨਾਕ ਪਹਾ[illegible] ਜਾਂਦਾ ਹੈ
[ਮੈਨਾਕ=ਹਿਮਾਲੇ ਦਾ ਪੁੱਤ੍ਰ ਇਕ ਪਹਾੜ ਹੈ ਜੋ ਇੰਦ੍ਰ ਤੋਂ ਡਰਕੇ ਸਮੁੰਦ੍ਰ ਵਿ[illegible] ਜਾ ਲੁਕਿਆ ਸੀ]

*ਸਿੰਘਾਂ ਨੇ ਪਿਆਰ ਦਾ ਕਮਾਲ ਤੱਕੋ।ਗੁਰਿਆਈ ਪਾਕੇ ਬੀ [illegible] ਨੀਵੇਂ ਹੋ ਰਹੇਹਨ
ਅਰ ਜਿਨ੍ਹਾਂ ਨੂੰ ਹੀ ਸਿੱਖ ਜਾਣ ਰਹੇ ਹਨ। [illegible] ਅਗਲੇ ਪੰਨੇ [illegible] ਭਾਗਿਮਾਨੀ ਦੀਆਂ ਟੁਕਾਂ।

ਸੰਗਤ ਸਿੰਘ ਬੈਰਾਸੀ ਬੈਰਾਸ ਦੇਸ਼ ਬਿਖੇ ਤੇ ਆਇ*। ਤਿਸ ਕੋ ਕਰਨੋ ਸਥਾਪਨ ਤਿਸ ਛਿਨ ਗੁਰਤਾ ਦਈ ਜਿਗਾ ਪਹਿਰਾਇ। ਸਤਿਗੁਰ ਕੇ ਸਿਖ [illegible] ਬਾਹਮੁਖ ਤਿਨ ਮਹਿੰ ਕੋਊ ਥਪਨੋ ਬਨਾਇ। ਤਿਸ ਪਰ ਬਾਦ ਨਹੀਂ ਕੁਛ ਖਰਨਹੁ ਦੋਨਹੁ ਕੇ ਲਿਹੁ ਚਰਨ ਮਨਾਇ†॥ ੧੧॥ ਸੁਨਹੁ ਕਥਾ ਆਗੇ ਜਿਮ ਬਰਤੀ ਚਹੁੰਦਿਸ਼ਿ ਧੁਨਿ ਦੁੰਦਭਿ ਸਮੁਦਾਇ। ਕਿਤ ਦਿਸ਼ਿ ਚਾਹਤਿ ਹੋਲ ਘਾਲਿਬੇ ਕਿਤ ਦਿਸ਼ ਮੁਰਚੇ ਕੋ ਨਿਕਟਾਇ[1]। ਕੂਕ ਪੁਕਾਰੈਂ ਕੇਤਿਕ ਦੌਰੇ ਹਲਾਚੂਲ ਤੇ ਰੌਰ ਉਠਾਇ। ਭਰਤਿ ਨਿਕਟ ਕੋ ਪਹੁੰਚਿਨ ਸੱਕਈ[2] ਤੱਕਈ[3] ਤੀਰਨ ਤੇ ਮਰਿ ਜਾਇ॥੧੨॥ ਸਾਵਧਾਨ ਬਨ ਦੇਤਿ ਤਲਾਵਾ[4] ਦੁੰਦਭਿ ਆਗੇ ਬਜਤਿ ਚਲੰਤਿ। ਛੁਟਹਿ ਤੁਫੰਗ ਖਤੰਗ ਕਿਲੇ ਦਿਸ਼ਿ ਪੌਰ ਤੁਰੰਗਮ ਸ਼ਬਦ ਉਠੰਤਿ। ਜਬਿ ਕੋ ਦਸ ਹਜ਼ਾਰ ਇਕ ਸਰ ਸੋਂ ਮਾਰਨੋ ਪਰਨੋ ਨ ਅੱਗੂ ਵਧੰਤਿ।ਬਹੁਰ ਜਾਮਨੀ ਸਮੈ ਬਿਲੋਕਨੋ ਨਿਜ ਨਿਜ ਥਾਨ ਥਿਰੇ ਭਰਪੰਤਿ॥ ੧੩॥ ਕਰਹਿੰ ਪ੍ਰਤੀਖਨ[5]–ਹੁਇ ਭੁਨਸਾਰੇ ਗਢ ਪਰ ਹੋਲਾ ਕਰਹਿੰ ਉਦਾਰ। ਮਰੇ ਸਿੰਘ ਕੁਛ ਥੋਰੇ ਅਟਕੇ ਲਾਖੋਂ ਲਰ ਲਸ਼ਕਰ ਸੰਘਾਰਿ–।ਇਮ ਸਭਿ ਥਾਪ ਰਹੇ ਥਿਰ ਹੈ ਕਰਿ ਸ਼ੁਮਤਿ ਭਏਤਨ

---

[1]ਮੋਰਚੇ ਦੇ ਨੇੜੇ ਹੁੰਦੇ ਹਨ (ਵੈਰੀ)।[2]ਭਾਵੇਹ ਕਿ ਚਮਕੌਰ ਗੜ੍ਹੀ ਦੇ ਨੇੜੇ ਨਹੀਂ ਹੁੰਦੇ ਤਲਾਵਾ ਦੇਣ ਵਾਲੇ।[3]ਦੇਖਦਿਆਂ ਹੀ। [4]ਪਹਿਰਾ। [5]ਉਡੀਕ ਕਰਦੇ ਹਨ (ਵੈਰੀ)। *ਗੁਰ ਬਿਲਾਸ (ਕ੍ਰਿਤ ਭਾਈ ਸੁੱਖਾ ਸਿੰਘ) ਵਿਚ ਭਾਈ ਸੰਗਤ ਸਿੰਘ ਜੀ ਨੂੰ ਗੱਦੀ ਦਿੱਤੀ ਲਿਖਿਆ ਹੈ। †ਗੁ: ਪ੍ਰ: ਸੂਰਜ ਦੇ ਛਾਪੇ ਦੇ ਨਸ਼ੇ ਵਿਚ ਇਸ ਥਾਵੇਂ ਇਕ ਟੂਕ ਭਾਈ ਸੰਤ ਸਿੰਘ ਜੀ ਸੰਈਂਧੀ ਹੇਠਾਂ ਦਿੱਤੀ ਹੈ:–'ਸੰਤ ਸਿੰਘ ਅਦੇੜਾ ਮਾਝੇ ਦੇਸ ਪੱਟੀ ਨਗਰ ਦਾ ਨਿਵਾਸੀ ਸੀ ਇਸ ਦੇ ਪੁੱਤ ਹਾੜਾ ਸਿੰਘ ਨੂੰ ਹੁਕਮਨਾਮਾ ਬਖਸ਼ੀਸ਼ ਹੋਇਆ, ਜੋ ਹੁਣ ਤਕ ਤਿਸਦੀ ਸੰਤਾਨ ਪਾਸ ਹੈ।' ਹੋਰ ਖੋਜ ਇਸ ਸੰਬੰਧੀ ਇਹ ਹੈ ਕਿ ਹਾੜਾ ਸਿੰਘ ਪਸ਼ੌਰ ਜਾ ਵਸਿਆ ਸੀ, ਓਥੇ ਇਹ ਹੁਕਮਨਾਮਾ ਹੈ ਜੋ ਹੁਣ ਮਾਈ ਭੁਚਕੀ ਪਾਸ ਹੈ, ਘਰ ਭਾ: ਉਤਮ ਸਿੰਘ ਦਾ ਹੈ, ਕੂਚਾ ਭਾਈਆਂ, ਮਹੱਲਾ ਗੰਜ। ਅਸਾਂ ਨੇ ਇਸ ਹੁਕਮਨਾਮੇ ਦੇ ਦਰਸ਼ਨ ਕੀਤੇ ਹਨ, ਇਸ ਤੋਂ ਤਾਂ ਪਤਾ ਭਾ: ਸੰਤ ਸਿੰਘ ਜੀ ਦਾ ਹੀ ਚਲਦਾ ਹੈ, ਪਰ ਵਿਚਾਰ ਇਹ ਹੈ ਕਿ ਭਾ: ਸੰਤ ਸਿੰਘ ਚਾਹੇ ਅਦੇੜ ਈਸੀ ਸੀ ਚਾਹੇ ਖੱਤ੍ਰੀ ਬੈਸੀ, ਚਾਹੇ ਕਲਗੀ ਜਿਗਾ ਭਾਈ ਸੰਤ ਸਿੰਘ ਦੇ ਲੇਗੀ ਤੇ ਚਾਹੇ ਭਾ: ਸੰਗਤ ਸਿੰਘ ਦੇ, ਜੋ ਕੁਛ ਕੀਤਾ ਗਿਆ ਖਾਲਸੇ ਦੀ ਹੈਸੀਅਤ ਵਿਚ ਖਾਲਸੇ ਪ੍ਰਤੀ, ਦੋਜਾਜਾਤ ਭੇਦ, ਦੇਸ਼ ਭੇਦ ਤਾਂ ਖਾਲਸੇ ਵਿਚ ਸਤਿਗੁਰੂ ਜੀ ਨੇ ਮੇਟ ਦਿੱਤਾ ਸੀ। ਸੋ ਦੁਇ ਸਾਹਿਬ ਭਾਈ ਸੰਤ ਸਿੰਘ ਤੇ ਭਾਈ ਸੰਗਤ ਸਿੰਘ ਜੀ ਸਾਡੇ ਸਤਿਕਾਰ ਯੋਗ ਖਾਲਸਾ ਹਨ। ਚਮਕੌਰ ਦਾ ਹਰ ਸ਼ਹੀਦ ਰਹਿੰਦੀ ਦੁਨੀਆਂ ਤੱਕ ਸਿਖ ਕੌਮ ਦਾ ਫਖਰ ਤੇ ਆਦਰਸ਼ਕ ਹੈ ਤੇ ਹਿੰਦੁਸਤਾਨ ਦੀ ਬੀਰਤਾ ਦਾ ਚਾਨਣ ਮੁਨਾਰਾ ਹੈ।

ਆਲਸ ਧਾਰਿ। ਗੁਰੂ ਜੋਗ ਕੋ ਕਰਹਿੰ ਸਰਾਹਨਿ 'ਬਡੋ ਬਹਾਦੁਰ ਬਹੁ ਹੁਸ਼ੀਆਰ' ॥੧੪॥ ਇਤ ਸਤਿਗੁਰ ਅਰ ਪੰਚ ਸਿੰਘਨਿ* ਤੀਰ ਤੁਫੈਗਨਿ ਕਰਹਿੰ ਪ੍ਰਹਾਰ। ਨਿਕਟ ਦਿਖਤਿ ਕੈ ਹਤਹਿੰ ਤਲਾਵੇ[1] ਲਗਿ ਲਗਿ ਗਿਰਹਿੰ ਤੁਰੰਗ ਸਵਾਰ। ਤੂਪਤਿ ਨ ਹੋਤਿ ਜੋਗ ਕਹੁ ਕਰਿ ਕਰਿਰਣ ਪ੍ਰਿਥ ਸ਼ੱਤ੍ਰੁਨਿ ਗਨ ਦ ਹਾਰ। ਆਟਣ ਪਰੇ ਅੰਗੁਸ਼ਟ ਅੰਗੁਰੀ[2] ਐਂਚਤਿ ਪਨਚ ਓਜ ਕੋ ਧਾਰਿ ॥ ੧੫ ॥ ਤਜੇ ਹਜ਼ਾਰਹੁੰ ਸਰ ਬਰਖਾਏ ਪੁਨ ਪੰਚਹੁੰ ਸਿੰਘ ਬਿਨਤੀ ਕੀਨਿ। 'ਨਿਕਸਹੁ ਸ਼੍ਰੀ ਪ੍ਰਭੂ! ਸਮੋ ਭਲੋ ਅਬਿ ਹਠ ਕੋ ਤਜਹੁ ਕਰੇ ਰਿਪੁ ਹੀਨ। ਦੇਖਹੁ ਸਗਰੇ ਸਿੰਘ ਗਏ ਖਪਿ ਇਕ ਰਾਵਰ ਕੇ [3]ਬਿਧ ਅਧੀਨ[3]। ਜਹਾਂ ਥਿਰਹੁ ਪੁਨ ਰਚਹੁ ਹਜ਼ਾਰਹੁੰ ਥਿਰਹਿ ਖਾਲਸਾ ਜਗਤ ਪ੍ਰਬੀਨ' ॥ ੧੬॥ ਇੱਤਮਾਦਿਕ ਬਹੁ ਬਾਰ ਕਹਯੋ ਸਭਿ ਹਾਥ ਜੋਰਿ ਸਿਰ ਰਹੇ ਨਿਵਾਇ[4]। ਕ੍ਰਿਪਾ ਦ੍ਰਿਸ਼ਟਿ ਪੇਖਿ ਬਿਕਸੇ ਸਤਿਗੁਰ 'ਰਣ ਮਾਰਣਿ ਮਰਣੋ ਬਨਿ ਆਇ। ਪੰਥ ਹੋਨਿ ਕੀ ਸੋਚ ਨ ਧਰੀਅਹਿ ਕ੍ਰਿਪਾ ਅਕਾਲ ਕਾਲਕਾ ਮਾਇ†। ਪ੍ਰਥਮ ਖਾਲਸੇ ਕੋ ਬਚ ਮਾਨਯੋਂ ਤਜਿ ਅਨੰਦ ਪੁਰਿ ਬਿਲਮ ਨ ਲਾਇ॥੧੭॥ਅਬਿ ਹਮ ਕਯੋਂ ਨਹਿ ਮਾਨਹਿੰ ਕਹਿਬੋ ਮਮ ਹਿਤ ਤਮਾਗੋ ਸਿੱਖਨਿ ਪ੍ਰਾਨ। ਤੁਮ ਦੋਨਹੁੰ ਤਮਾਗਹੁ ਤਰ ਸਰ ਖਰ[5] ਕਬਹੁੰ ਤੁਫੈਗ ਛੋਰਿ ਕਰਿ ਹਾਨ'। ਇਮ ਕਹਿ ਕਰਿ ਅਰੁ ਥਾਪੀ ਦੇ ਕਰਿ ਦੋਨਹੁੰ ਥੈਕੇ ਬੀਰ ਮਹਾਨ। ਗੁਰ ਸਮਸਰ ਬਧ, ਸ਼ਮਸ ਗੁਰੂ ਸਮ, ਪਰੇ ਦੂਰ ਤੇ ਸਮ ਪਹਿਚਾਨ[6] ॥ ੧੮ ॥ ਹਾਥ ਜੋਰਿ ਗੁਰ ਚਰਨ ਕਮਲ ਪਰ ਸਿਰ ਕੋ ਬਾਰ ਬਾਰ ਤਬਿ ਲਾਇ। ਭਏ ਸੁਚੇਤ ਮਝਾਰ ਅਟਾਰੀ ਤੁਰਨ ਤੀਰ ਤੁਫੈਗ ਚਲਾਇ। ਉਤਰੇ ਆਪ ਕ੍ਰਿਪਾਲ ਤਰੇ ਕਹੁ ਤੀਨਹੁੰ ਸਿੰਘ ਸੰਗ ਨਿਜ ਲਯਾਇ।ਪੌਰ ਠੌਰ ਕੀ ਓਰ ਨ ਗਮਨੇ ਦ੍ਵਾਰ ਅਲਪ ਜਿਸ ਪ੍ਰਵਿਸ਼ ਆਇ' ॥ ੧੯ ॥ ਪਿਛਵਾਈ ਸੋ ਸਕਲ ਘਰਨ ਤੇ ਸਨੇ ਸਨੇ ਤਹਿੰ ਗੋ ਭਗਵਾਨ। ਤਕਰੇ ਤਹਾਂ ਕਿਵਾਰ ਅਸੰਜਤਿ ਸਾਂਕਰ ਦਿਢ ਕੈ ਕੁਲਫ ਮਹਾਨ। ਦੇਖਿ ਦਸ਼ਾ ਸਿੰਘ ਕਰ ਤੇ ਖੋਜੇ ਨਹਿੰ ਨਿਕਸਨ

[1]ਪਹਿਰੇਦਾਰਾਂ ਨੂੰ। [2]ਗੰਢਾਂ ਪੈ ਗਈਆ ਅੰਗੂਠੇ ਤੇ ਉਂਗਲੀ ਵਿਚ। [3]ਪੰਥ (ਵਾਹਣਾ) ਆਪ ਦੇ ਅਧੀਨ ਹੈ। [4](ਸਿਖ)ਨਿਵਾ ਰਹੇ। [5]ਦੋਵੇਂ ਚਲਾਓ ਬਹੁਤੇ ਤਿਖੇ ਤੀਰ। [6]ਇਕੋ ਜਿਹੇ,ਭਾਵ ਨੁਹਾਰ ਗੁਰੂ ਜੀ ਵਰਗੀ ਵਿੱਸ ਪੌਂਦੀ ਸੀ। [7]ਛੇਟਾ ਹੁੰਦਾ ਜਿੱਦੇਂ ਦੀ ਆਕੇ ਪ੍ਰਵੇਸ਼ ਸਨ। *ਅਜੇ ਹਾਲ ਗੁਰੂ ਜੀ ਦੇ ਚਮਕੌਰੋਂ ਬਾਹਰ ਨਿਕਲਣ ਤੋਂ ਪਹਿਲੇ ਦਾ ਚਲ ਰਿਹਾ ਹੈ,ਇਸ ਕਰਕੇ ਪੰਜਾਂ ਸਿੱਖਾਂ ਦਾ ਤੀਰ ਚਲਾਉਣਾ ਕਿਹਾ ਹੈ। †ਕਾਲਕਾ ਲਈ ਦੇਖੋ ਰੁਤ ੩ ਅੰਸੂ ੧੨ ਦੇ ਅੰਤ ਦੀ ਟੂਕ।

ਸੁਨੀਅਤਿ ਮਨਹੁ ਅਨੇਕ ਬਨੀ ਟਕਸਾਲ।ਭਈਆਖਰੀ ਬ੍ਰਿੰਦ ਗ਼ਾਰਕੀ[1], ਚਹੁੰਦਿਸ਼ ਥਲ ਚਮਕੌਰ ਕਰਾਲ ॥ ੯ ॥ ਸਤਿਗੁਰ ਦਲ ਕੇ ਹੁਇ ਇਕ ਪਾਸੇ ਨਿਕਸਿ ਗਏ ਰਿਪੁ ਦ੍ਰਿਗ ਰਜ ਡਾਰਿ। ਦਤਿਯ ਦਿਸ਼ਾ ਕਹ ਤੀਨਹੁੰ ਸਿੰਘ ਜੁ ਬਿਛਰੇ ਪ੍ਰਭੁ ਤੇ ਭਏ ਸੁ ਪਾਰਗਾਵ ਅੰਤਰ ਦੁਇ ਸਿੰਘ* ਤਿਸੀਬਿਧਿ ਤਜੈਂ ਤੁਫੈਗ ਸ਼ੀਘ੍ਰਤਾ ਧਾਰਿਨਿਕਟ ਨਪਹੁੰਚੇ ਡਰਧਰਿ ਅਰਿ ਥਿਰ ਮਰੇ ਚਹੁੰ ਦਿਸ਼ ਪਰੇ ਸਥਾਰ ॥੯॥ ਸ਼੍ਰੀ ਗੋਬਿੰਦ ਸਿੰਘ ਨਿਕਸੇ ਬਾਹਰਿ ਸਭਿ ਲਸ਼ਕਰ ਤੇਹੁਇ ਕਰਿ ਪਾਰਾਸਵਾਕੋਸ ਚਲਿ ਗਏ ਝੀਲ[2] ਮਹਿੰ ਤਹਾਂ ਤਰੋਵਰ ਜੰਡਨਿਹਾਰਾਬੈਠਿ ਗਏ ਤਹਿੰ ਬਿਤੀ ਦੇਰ ਕੁਛ ਦ੍ਵੈ ਨਰ ਮਹਿਖੀ[3] ਖੋਜਨਹਾਰਾਇਕ ਮਾਲਿਕ ਇਕ ਪਾਲਕ ਤਿਨ ਮਹਿੰ ਖੋਜਤਿ ਇਤ ਉਤ ਬਿਬਿਧ ਪ੍ਰਕਾਰ॥੧੦॥ ਰਾਤ ਚਾਂਦਨੀ ਇਕ ਤਹਿੰ ਦੇਖੇ ਬੈਠੇ ਗੁਰੂ ਬੰਦਨਾ ਗਾਇ। [4]'ਕੌ ਤੁਮ ਅਹੋ?' [5]'ਮਹਿਖ ਹਮ ਖੋਜਤਿ', ਸੁਨਿਤ ਦੂਸਰੇ ਕਹਜੋ ਸੁਨਾਇ[6]। 'ਕਿਹ ਸੰਗ ਬੋਲਤਿ ਮਹਿਖ ਕਿ ਪ੍ਰਾਪਤ ਮੈਂ ਜਾਵੌਂ ਕੈ ਨਾਹੰ ਅਗਵਾਇ?[7]'।'ਇਤ ਨਹਿੰ ਮਹਿਖੀ,ਸਤਿਗੁਰ ਬੈਠੇ, ਮੈਂ ਬੋਲਜੋ ਤਿਨ ਸਨ ਇਸ ਥਾਇ'†' ॥ ੧੧॥ [8]'ਕਹਾਂ ਗੁਰੂ ਇਸ ਥਲ ਮਹਿੰ ਆਯੋ, ਗਢ ਮਹਿੰ ਘਿਰਜੋ ਲਰਤਿ ਬਡ ਜੰਗ। ਅਪਰ ਹੋਇ ਕੌ, ਤੈਂ ਨਹਿੰ ਜਾਨਜੋਂ' ਸੁਨਿ ਬੋਲਜੋ[9] ਤੁਰਨ ਤਿਨ ਸੰਗ:–'ਘੇਰਾ ਛੋਰਿ ਨਿਕਸ ਕਰਿ ਆਏ',ਤਬਿ ਗੁਰ ਕਹਜੋ 'ਨ ਬੋਲ ਉਤੈਗ।ਆਉ ਪਦਾਰਥ ਤੋ ਕੌ ਦੇਵਹਿੰ' ਸੁਨਿ ਕਰਿ ਆਯੋ ਕਰਤਿ ਉਮੰਗ ॥ ੧੨ ॥ ਖੰਜਰ ਜਰਜੋ ਜਵਾਹਰ ਸੰਗੀ ਦਯੋ, ਲਯੋ[10] ਉਰ ਹਰਖ ਉਪਾਇ। ਚਹਜੋ–ਕਿ ਰੋਹਾ ਕਰੌਂ ਬੁਲਾਵੌਂ ਤੁਰਕ ਦੇਹਿੰ ਮਝ ਧਨ

---

[1]ਬਹੁਤੀ ਗ਼ਾਰਕੀ ਭਾਵ ਬੜਾ ਹੀ ਹਨੇਰ ਮੱਚ ਗਿਆ। [2]ਛੰਭ। [3]ਮੱਝੀਆਂ। [4]ਸਤਿਗੁਰੂ ਏਲੇ। [5](ਮਹਿੰ ਦਾ ਮਾਲਕ ਬੋਲਿਆ) 'ਅਸੀਂ ਮਹਿੰ ਲੱਭਦੇ ਹਾਂ' ਇਹ ਗਲ ਸੁਣਕੇ ਦੂਸਰਾ (ਭਾਵ ਨੌਕਰ ਜੋ ਪਿੱਛੇ ਆ ਰਿਹਾ ਸੀ ਉਸਨੇ) ਸੁਣਾ ਕੇ ਕਿਹਾ। [6]ਕਿਸ ਨਾਲ ਬੋਲਦਾ ਹੈਂ ਕੀ ਮੱਝ ਮਿਲ ਗਈ ਹੈ ? ਮੈਂ ਅੱਗੇ ਜਾਵਾਂ ਕਿ ਨਾ (ਭਾਲਣ ਹਿਤ)? । [7]ਮੈਂ ਵਿਚੇ ਉਨ੍ਹਾਂ ਨਾਲ ਬੋਲ ਰਿਹਾ ਸਾਂ। [8]ਨੌਕਰ ਬੋਲਿਆ। [9](ਮਾਲਕ) ਸੁਣਕੇ ਬੋਲਿਆ। [10]ਲੀਤਾ (ਮਹਿੰ ਵਾਲੇ ਨੇ)।

*ਤੁਵਾ: ਖਾ: ਵਿੱਚ ਲਿਖਿਆ ਹੈ ਕਿ ਚਮਕੌਰ ਸਾਹਿਬ ਵਿਚ ਪੰਜ ਸਿੰਘ ਸੰਗਤ ਸਿੰਘ ਤੋਂ ਛੁਟ ਰਾਮ ਸਿੰਘ, ਕੇਹਰ ਸਿੰਘ, ਸੰਤੋਖ ਸਿੰਘ, ਦੇਵਾ ਸਿੰਘ ਚਾਰੇ ਚਹੁੰ ਦੁਰਜਾਂ ਵਿਚ ਬਿਠਾਏ, ਜੀਵਨ ਸਿੰਘ ਤੇ ਕਾਠਾ ਸਿੰਘ ਨਗਾਰਾ ਵਜਾਉਂਦੇ ਰਹਿਣ ਤੇ ਥਾਪਿਆ। ਗੋਯਾ ਦੋ ਨਹੀਂ ਅੰਦਰ ੮ ਸਿੰਘ ਛੱਡਕੇ ਗਏ ਹਨ।

†ਪਾ:–ਇਤ ਨਹਿੰ ਮਹਿਖਿ, ਮਹਿਖ ਪਤਿ ਬੋਲਜੋ; ਸਤਿਗੁਰੂ ਬੈਠੇ ਹੈਂ ਇਸ ਥਾਇ।

ਸਮੁਦਾਇ–। ਜਾਨਿ ਗੁਰੂ ਤਿਹ ਘਟਕੀ ਬੋਲੇ:–'ਔਰ ਦਰਬ ਕੁਛ ਦੇਂ ਸਮੁਦਾਇ'।ਕਰਿ ਲਾਲਚ ਕੋ ਢਿਗ ਜਬਿ ਪਹੁੰਚਸੋ ਕਹਸੋ 'ਧਰਹੁ ਖੰਜਰ ਇਸ ਥਾਇੰ' ॥੧੩॥ ਧਰਨਿ ਲਗਸੋ ਜਬਿ, ਉਲਟ ਚਪੇਟੈਂ ਮਾਰੀ ਗੁਰੂ, ਝੁਕਸੋ ਤਿਹ ਜਾਨਿ। ਮੁਖ ਪਰ ਲਗੀ ਭਗਨ ਹੈ ਦਸਨਾ[1] ਭਯੋ ਗ੍ਰੀਗ ਨਹਿੰ ਸਕੈ ਬਖਾਨ। ਸਾਥੀ ਦੁਤੀ ਬੁਲਾਵਤਿ ਬਹੁ ਬਿਧਿ 'ਕਹਾਂ ਭਯੋ ਰਹਿ ਗਈ ਜ਼ੁਬਾਨ?'।ਧਾਇ ਪਰਸਪਰ ਮਿਲੇ ਸੁ ਬੂਝੈ ਨਹਿੰ ਕੁਛ ਕਹਸੋ ਜਾਤਿ ਮਾਤ ਹਾਨ ॥ ੧੪ ॥ ਉਠਿ ਪ੍ਰਭੁ ਗਮਨ ਕੀਨ ਬਿਨ ਪੰਥਹਿ[2] ਸਨੈ ਸਨੈ ਚਲਿ ਸਹਿਜ ਸੁਭਾਇਰਹੋ ਇਕਾਕੀ, ਉਪਮਾ ਅਸ ਹੈ, ਸੀਯ ਲਖਣ ਬਿਨ ਜਨ ਰਘੁਰਾਇ[3]। ਚਰਨ ਕਮਲ ਤੇ ਮਗ ਨ ਚਲੇ ਕਬਿ, ਥਹੁ ਅਸਵਾਰੀ ਰਹਿੰ ਅਗੁਵਾਇ। ਸ੍ਰਾਪ ਸਾਚ ਗਾਯਤ੍ਰੀ ਕੋ ਹੋਯੋ ਅਪਦਾ ਭੋਗੀ ਇਕ ਰਸ ਭਾਇ* ॥੧੫॥ ਕੋਤਿਕ ਕੋਸ ਗਏ ਮਗ ਚਰਨਨ ਸ੍ਰਮਤਿ ਭਏ ਸਤਿਗੁਰ ਇਕ ਥਾਨ। ਮਾਛੀਵਾਰੇ ਪਰੇ ਕਿਤਿਕ ਥਲ ਅਬਿ ਭੀ ਝਾਰ ਨਿਸ਼ਾਨੀ ਜਾਨ[4]†। ਬੈਠੇ ਤਹਾਂ ਉਪਾਨਧ ਝਾਰਸੋ[5] ਸਿਕਤਾ ਰਜ ਤੇ ਭਰਸੋ ਮਲਾਨ[6] ਸਨੈ ਸਨੈ ਪੁਨ ਆਗੇ ਗਮਨੈ ਰਹੀ ਜਾਮਨੀ ਜਾਮ ਪਛਾਨ ॥ ੧੬॥ ਛੱਤ੍ਰ-

[1]ਦੰਦ। [2]ਭਾਵ ਰਾਹੋਂ ਸੜਕੋਂ ਬਿਨਾਂ। [3]ਇਕੱਲੇ ਰਹਿ ਗਏ ਐਉਂ ਉਪਮਾ ਬਣੀ ਹੈ ਜਿਵੇਂ ਸੀਤਾ ਲਛਮਣ ਬਿਨਾਂ ਰਾਮ ਜੀ ਬਨ ਵਿਚ ਰਹਿ ਗਏ ਹਨ। [4]ਮਾਛੀਵਾੜੇ ਤੋਂ ਕੁਝ ਥਾਂ ਪਰੇ ਜਿੱਥੇ ਹੁਣ ਭੀ ਝਾੜ ਨਿਸ਼ਾਨੀ (ਢਕੋਂ) ਹਨ। [5]ਝੜਿਆ ਝਾੜਿਆ। [6]ਭਰਿਆ ਤੇ ਮੈਲਾ ਹੋਯਾ ਹੋਯਾ ਸੀ।

*ਇਸ ਤੁਕ ਦੇ ਦੋ ਪਾਠ ਹਨ:–੧. ਸ੍ਰਾਪ ਸਚ ਗਾਯਤ੍ਰੀ ਕੋ ਹਿਤ ਕੋ ਅਪਦਾ ਭੋਗੀ ਇਕ ਰਸ ਭਾਇ (੫੯੧੨ ਦੇ ਤੁਸਖੇ ਵਿਚ) ੨. ਇਕ ਤੁਸਖੇ ਵਿਚ ਉਪਰਲੇ ਪਾਠ ਦੀ ਥਾਂ ਇਹ ਪਾਠ ਲਿਖਿਆ ਹੋ:–ਜਥਾ ਸਮਾਮ ਘਨ ਅਪਦਾ ਭੋਗੀ ਤਥਾ ਭੁਗੀ ਗੁਰ ਸ਼ੋਕ ਨ ਕਾਇ। ਗਾਯਤ੍ਰੀ ਦੇ ਸ੍ਰਾਪ ਵਾਲੀ ਗਲ ਮੈਂ ਸਾਖੀ ਵਿਚ ਸੀ ਜੋ ਕਵਿ ਜੀ ਪਿੱਛੇ ਹੁਤ ਪੰਜਵੀਂ ਅੰਸੂ ੭ ਰੁੱਤ ੩੩ ਵਿਚ ਦੇ ਆਏ ਹਨ। ਦੇਖੋ ਉਥੋਂ ਦੀ ਹੇਠਲੀ ਟੂਕ। ਜਪੁਜੀ ਦਾ ਮੂਲ ਮੰਤਰ ਪੰਥ ਨੂੰ ਗੁਰੂ ਨਾਨਕ ਦੇਵ ਜੀ ਨੇ ਦਿਤਾ, ਗਾਯਤ੍ਰੀ ਤਾਂ ਉਸ ਵੇਲੇ ਭੁਲਾ ਦਿਤੀ ਗਈ ਸੀ। ਜਦੋਂ ਤੀਸਰੇ ਸਤਿਗੁਰਾਂ ਦੇ ਸਮੇਂ ਹਿੰਦੂਆਂ ਨੇ ਅਕਬਰ ਪਾਸ ਗੁਰੂ ਜੀ ਵਿਰੁੱਧ ਫਰਯਾਦ ਕੀਤੀ ਸੀ ਤਾਂ ਗਾਯਤ੍ਰੀ ਛੱਡਣ ਦਾ ਭੀ ਦੋਸ਼ ਦਿਤਾ ਸੀ। ਸੋ ਗਾਯਤ੍ਰੀ ਤਾਂ ਪਹਿਲੇ ਹੀ ਸਾਹਿਬਾਂ ਵੇਲੇ ਕੱਢੀ ਜਾ ਚੁਕੀ ਸੀ, ਅਚਰਜ ਹੈ ਕਿ ਗਾਯਤ੍ਰੀ ਨੂੰ ਗੁੱਸਾ ਹੁਣ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਆ ਰਿਹਾ ਦੱਸੀਦਾ ਹੈ। ਆਦੇਪਕਾਰਾਂ ਦੇ ਹਾਫੜੇ ਉਹਨਾਂ ਨੂੰ ਥਾਂ ਥਾਂ ਹਾਰ ਦੇਂਦੇ ਹਨ।

†ਚਮਕੌਰ ਤੋਂ ਨਿਕਲਕੇ ਤੇ ਚਾਰ ਕੋਹ ਪਰ ਇਕ ਮੰਡ ਦੇ, ਹੇਠਾਂ ਸਾਹ ਲਿਆ ਹੈ ਸਾਹਿਬਾਂ ਨੇ। ਏਥੇ ਗੁਰਦਵਾਰਾ ਹੈ ਤਵਾ: ਖਾ: ਲਿਖਦੀ ਹੈ ਕਿ ੧੦੦੦ ਵਿਘੇ ਜ਼ਿਮੀਂ ਹੈ ਗੁਰਦਵਾਰੇ ਨਾਲ। ਫਿਰ ਆਪ ਝਾੜਾਂ ਵਿਚ ਠਹਿਰੇ ਹਨ ਜਿਥੇ 'ਝਾੜ ਸਾਹਿਬ' ਗੁਰਦਵਾਰਾ ਹੈ। ਇਹ ਨਹਿਰੋਂ ਪਾਰ ਦੱਖਣ ਰੁਖ ਨੂੰ ਹੈ।

ਧਾਰ[1] ਕੌ ਸਮਾਂ ਭਯੋ ਤਬਿ ਬਾਰਿ ਬਾਰਿ ਸ਼੍ਰੀ ਮੁਖ ਜੋਭਾਇ*। ਦਾਸ ਖਾਸ ਭੁੱਬੇ ਤਬਿ ਕਿਹ ਠਾਂ, ਕਹਾਂ ਅਫੀਮ ਬਿਦੇਸ਼ਨ ਆਇ। ਚਰਨ ਪਖਾਰਨ ਸੇਵਕ ਕਿਹਠਾਂ,ਕਹਾਂ ਸੇਜ ਸੁੰਦਰ ਮ੍ਰਿਦੁਲਾਇ। ਕਹਾਂ ਤੁਰੰਗਮ ਹੇਮ ਜ਼ੀਨ ਜੁਤਿ ਰਹੇ ਇਕਾਕੀ ਗੁਰ ਗਤਿ ਦਾਇ॥੧੭॥ ਹੁਤੋ ਅਰਕ[2] ਕੌ ਬੂਟ ਖਰੋ ਤਹਿੰ ਹਰਸੋ ਸਦਲ ਤਹਿੰ ਤੌਰਨ ਕੀਨਿ।ਇਕ ਪੱਤੂ ਪਰ ਦੁਗਧ ਨਿਕਾਸਨੋ ਕੋਤਿਕ ਕਰਿ ਕੈ ਪੀਯ ਸੁ ਲੀਨ[3]। ਪੁਨ ਗਮਨੇ ਮਾਰਗ ਕਿਛੁ ਆਗੇ ਮਾਛੀਵਾਰੇ ਨਿਕਟ ਸੁ ਚੀਨ। ਇਕ ਥਲ ਕੌ ਅਵਲੋਕਿ ਟਿਕੇ ਪ੍ਰਭੁ ਮਹਾ-ਰਾਜ ਦਾਨੀ ਗਨ ਦੀਨ ॥ ੧੮ ॥ ਚਢਨੋ ਅਰਕ ਕੌ[4] ਅਮਲ ਘਨੇਰੋ ਭਏ ਦੂਸਰੇ ਸ਼ੁਮਤਿ ਬਿਸਾਲ। ਦੈ ਦਿਨ ਹੈ ਜੁਧ ਦਾਰੁਣ ਠਾਨਨੋ ਨਹੀਂ ਅਰਾਮ ਕੀਨ ਕਿਸ ਕਾਲ। ਨਹਿੰ ਸੁਪਤੇ ਪ੍ਰਭੁ ਯਾਂ ਤੇ ਆਲਸ ਭਯੋ ਦੇਹਿ ਮਹਿੰ ਆਨ ਅਟਾਲ[5]।ਪਰੇ ਢਾਲਰੈਂ[6] ਚਰਨਨ ਮਹਿੰ ਬਹੁ ਪੰਕਜ ਪਾਤਨ ਮੁਕਤਾ ਢਾਲ[7]॥੧੯॥ਚਲਿਬੇਕੌ ਸਾਮਰਥ ਨ ਆਗੇ ਦੁਤੀ ਨੀਂਦ ਬਹੁਪਾਯੋ।ਜੋਰ।ਬੈਠੇ ਸਤਿਗੁਰ ਪਟ ਬਹੁ ਮੋਲਾ ਸੋ ਖੋਲਾ ਅੰਗਨ ਤੇ ਛੋਰਿ।ਘਟਿਕਾ[8] ਹਰਟ ਕੂਪ ਤੇ ਖੋਲੀ ਬਸਤ੍ਰ ਲਪੇਟ ਸਿਰਾਨੇ ਓਰ। ਤਰੇ ਬਿਛਾਇ ਪੌਢਿਗੇ ਊਪਰ ਕਮਰਕਸਾ ਤਿਮ ਹੀ ਰਣ ਲੋਰ[9]॥ ੨੦ ॥ ਸ਼ੁਮਤਿ ਬਿਸਾਲ, ਬਿਸਾਲ ਸੁ

[1]ਅਫੀਮ। [2]ਉਬਾਸੀਆਂ ਆਉਣ। [3]ਅੱਕ। [4]ਭਾਵ ਕਿਤਨਾ ਕੁ ਰੋਕੇ ਪੀ ਲਿਆ। [5]ਅੱਕਦਾ। [6]ਜੋ ਟਲ ਨਾ ਸਕੇ। [7]ਡਾਲੇ। [8]ਕਵਲਾਂ ਦੀ ਪੰਕਤੀਆਂ ਉਪਰ ਮੋਤੀਆਂ ਦੀ ਤਰ੍ਹਾਂ। [9]ਟਿੰਡ। [10]ਰਣ ਦੀ ਚਾਹ ਵਾਲਾ। (ਅ) ਬੀਰ ਰਸੀ ਮਦ ਵਿਚ। *ਐਡੇ ਤੜਕੇ ਉਠਕੇ

ਅਫੀਮ ਖਾਣ ਦਾ ਪ੍ਰਭਾਵ ਇਸ ਮਹਾਨ ਬਲੀ ਯੋਧੇ ਨੂੰ ਹੋਣਾ ਇਹ ਹਾਸੇ ਵਾਲੀ ਗਲ ਹੈ। ਅਫੀਮ ਪਹਿਲਾਂ ਤ ਕਤ ਦੇਂਦੀ ਹੈ ਫੇਰ ਸਾਰੇ ਸਨਾਯੂ (nerves) ਦੀ ਸੱਤਮ ਨਾਸ਼ ਕਰ ਦੇਂਦੀ ਹੈ। ਨਿਹੰਗਾਂ ਸਿੰਘਾਂ ਦੀ ਆਦਤ ਯੋਗ ਤੇ ਪ੍ਰਭਾਵਸ਼ਾਲੀ ਸੰਪਦਾ ਦਾ ਨੁਕਸਾਨ ਵਿਸ਼ੇਸ਼ ਕਰਕੇ ਭੈੜਾ ਅਫੀਮ ਨੇ ਕੀਤਾ ਹੈ। ਆਪਣੇ ਖਾਣ ਨੂੰ ਸਹੀ ਦੱਸਣ ਵਾਸਤੇ ਕਈ ਲੋਕਾਂ ਨੇ ਗੁਰੂ ਜੀ ਨਾਲ ਬੀ ਇਹ ਨਸ਼ੇ ਚਮੇੜੇ ਹਨ, ਜਿਨ੍ਹਾਂ ਦੇ ਆਧਾਰ ਤੇ ਕਵੀ ਜੀ ਬੀ ਲਿਖ ਗਏ ਹਨ। ਜਿਨ੍ਹਾਂ ਨ ਤਮਾਕੂ ਮਨ੍ਹੇ ਕੀਤਾ ਓਹ ਕਦ ਅਫੀਮ ਜਾਰੀ ਕਰ ਸਕਦੇ ਸਨ ? ਸ਼੍ਰੀ ਗੁਰੂ ਜੀ ਨੂੰ ਦਸ ਯਾਰਾਂ ਪਹਿਰ ਜੰਗ ਕਰਦਿਆਂ ਬੀਤ ਚੁਕੇ ਹਨ, ਵੀਹ ਕੋਹ ਦੌੜਦੇ ਆਏ ਹਨ, ਸਰੀਰਕ ਬਲ ਹਾਰ ਦੇ ਰਿਹਾ ਹੈ ਤੇ ਇਸ ਵੇਲੇ ਗੁੜ, ਖੰਡ, ਮਿੱਠੇ ਭੋਜਨ ਦੁੱਧ ਆਦਿ ਕਿਸੇ ਤਾਕਤਵਰ ਸ਼ੈ ਦੀ ਲੋੜ ਹੈ ਕਿ ਜਿਸ ਨਾਲ ਸਰੀਰ ਢਿੱਲਾ ਨ ਹੋ ਜਾਏ, ਪਰ ਉਹ ਕੋਈ ਪ੍ਰਾਪਤ ਨਹੀਂ। ਥੱਕੇ ਸਰੀਰ ਨੇ ਸੌਂ ਆਪੇ ਹੀ ਜਾਣਾ ਹੈ। ਅਸੀ ਇਹ ਗਲ ਇਤਿਹਾਸਕ ਦੋਸ਼ ਨਾਲ ਪਤਾ ਨਹੀਂ ਲੱਗਾ ਕਿ ਅੱਕ ਦੇ ਦੁੱਧ ਦੀਆਂ ਕੁਛ ਬੂੰਦਾਂ ਲਈਆਂ ਕਿ ਨਹੀਂ। ਪਰ ਜੇ ਹੋਵੇ ਬੀ ਤਾਂ ਕਰਾਮਾਤ ਨੂੰ ਆਪਣੇ ਲਈ ਨਾ ਵਰਤਣ ਵਾਲੇ ਮਹਾਂਬਲੀ ਨੇ ਜੋ ਦੋ ਚਾਰ ਟੋਪੇ ਵਰਤ ਲਏ ਹੋਣ ਤਾਂ ਇਤਰਾਜ਼ ਦੀ ਗਲ ਨਹੀਂ। ਅੱਕ ਔਖਧੀ ਹੈ ਤੇ ਸਨਾਯੂ ਲਈ ਕੁਛ ਸਹਾਰਾ ਦਾਇਕ ਹੈ।

ਆਲਸ ਅਮਲ ਇਸ਼ਾਰ ਅਰਕ ਕੇ ਆਇ।ਤਮੋਂ ਹੀ ਚਲਹਿ ਪਾਨ ਪ੍ਰਵਾਈ[1] ਚਨ ਮੁੰਦ ਤ ਮਲ ਕਿ ਭਾਇ[2]ਭਏ ਨਾਂਦ ਬਾਮਿ ਕਰਿ ਅਨਾਮ ਤਬਿ ਧ ਤਮੈ ਕੁਵੈਡ ਹਾਡ ਅਗਵਾਇ : ਤੁਮਾਰ ਤਮਾਂ ਦੇ ਕਰੋ ਧਰੋ ਕਰ ਭਰੇ ਨਿਖੰਡ ਅੰਗ ਸੈਰ ਲਾਏ*॥੨੧॥ ਰਾਮਚੰਦ ਜਿਮ ਸਭਿ ਕੁਛ ਤਜਿ ਕਰਿ ਲਾਜ ਘੇਰੇ ਸਿਵਕਾਦਿਕ ਜਾਨ[3]।ਸੁਹ੍ਰਿਦ ਸਖਾ ਅਰੁ ਸਰਬ ਦਾਹਨੀ ਕੰਚਨ ਕੇ ਮੰਦਰ ਸ਼ੁਭ ਥਾਨ । ਹੇਮ ਪ੍ਰਯੰਕ ਸੁ, ਆਸਤਰਨ ਮ੍ਰਿਦ ਦੁਗਧ ਫੇਨ ਕੇ ਸੋਤ ਸਮਾਨ[4]।ਬਨ ।ਹਿੰ ਏਕਾਂਕੀ ਪਰਿ ਸ਼ਪਤੋ[5] ਲਖੀਅ ਤਿ ਸ਼ਦਾ ਗੁਰੂ ਕ੍ਰਗਵਾਨ ॥੨੨॥ ਸਾਵਧਾਨ ਰਹਿੰ ਸੁਭਟ ਚਹੂੰ ਦਿਸ਼ ਰੱਛਾ ਕਰੈਂ ਜਾਮਨੀ ਮਾਂਹਿ। ਦਾਸ ਹਜ਼ਾਰਹੁੰ ਸੇਵਾ ਠਾਨਹਿਂ ਰਾਗ ਸ਼ਬਦ ਤੇ ਜਾਗੁਨ ਜਾਂਹਿ। ਤਨੈ ਬਿਤਾਨ[6] ਜ਼ਰੀ ਤੇ ਗਚ ਪਚ ਬਰਨ ਬਰਨ ਕੇ ਫਰਸ਼ਨ ਮਾਂਹਿ।ਬਿਨ ਬਿਛਾਵਨੈ ਭੂਮਿ ਸੋਜ ਅਬਿ ਥਿਰੇ ਗੁਰੂ ਅਚਰਜ ਬਹੁ ਆਹਿ॥੨੩॥ਦੋਹਰਾ॥ ਪੈਨ ਪੈਨ ਗੁਰਦੇਵ ਜੂ ਸੁਖ ਦੁਖ ਬ੍ਰਿਤੀ ਸਮਾਨ । ਹਰਖ ਸ਼ੋਕ ਢਾਂਕੈ ਨਹੀਂ ਰਾਗ ਨ ਦ੍ਵੈਸ਼ ਮਹਾਨ† ॥ ੨੪ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਮਸ਼ਟਮ ਰੁਤੇ 'ਸ਼੍ਰੀ ਗੁਰ ਨਿਸ' ਪ੍ਰਸੰਗ ਬਰਨਨੰ ਨਾਮ ਦ੍ਵੈ ਚੱਤ੍ਵਾਰਿੰਸਤੀ ਅੰਸੂ ॥ ੪੨ ॥

੪੩. [ਪਿੱਛੇ ਚਮਕੌਰ ਵਿਚ ਭਾਈ ਮੰਤ ਸਿੰਘ ਹੋਰਾਂ ਦਾ ਸ਼ਹੀਦ ਹੋਣਾ]।

ਦੋਹਰਾ॥ ਸੰਤ ਸਿੰਘ ਰਣਧੀਰ ਉਰ ਬੀਰਨਿ ਬੀਰ ਬਿਸਾਲ।ਮੁਖਤਾ ਪ੍ਰਾਪਤਿ ਖਾਲਸੇ ਲਹਿ ਗੁਰਤਾ ਤ੍ਰਿਸ ਕਾਲ ॥ ੧ ॥ ਪਾਧੜੀ ਛੰਦ ॥ ਸਿਰ ਬਧੀ ਜਿਗਾ ਕਲਗ਼ੀ ਸੁਹਾਇ।ਰਸ ਬੀਰ ਮਨੋ ਮੂਰਤਿ ਬਨਾਇ । ਕਰ ਮਹਿ ਕੁਦੈਡ ਖਰ ਸਰ ਪ੍ਰਚੰਡ । ਗਹਿ ਕਰਾਚੋਲ ਚਹਿ ਰਣ ਘਮੰਡ ॥੨॥ਪੁਨ ਦੂਸਰ ਸੰਗਤ ਸਿੰਘ ਸੰਗ। ਜਿਹ ਕਹੈਂ ਬੰਗਸੀ‡ ਮਤ ਉਤੰਗ। ਬਿਨ ਕਸੇ ਤੁਫੰਗਨ ਛੋਰਿ ਛੋਰਿ।ਚਹੁੰ ਓਰ ਫਿਰਤਿ ਅਰਿ ਟੋਰਿ ਟੋਰਿ॥੩॥ਗੁਲਕਾਨ ਸੰਗ ਝਨ ਫੋਰਿ ਫੋਰਿ । ਗਰਜੰਤਿ ਜਥਾ ਘਨ ਘੋਰ ਘੋਰ। ਦੋਨਹੁੰ ਸੁ ਬੀਰ ਹਤਿ ਔਰ

---

[1]ਪੂਰੇ ਦੀ ਪੋਣ । [2]ਨੈਣ ਕਮਲਾਂ ਵਾਂਙੂ ਮੀਟੇ ਗਏ । [3]ਅਸਵਾਰੀਆਂ । [4]ਦੁੱਧ ਦੀ ਝੱਗ ਵਰਗੇ ਚਿੱਟੇ । [5]ਪੈ ਕੇ ਸੌਂ ਗਏ । [6]ਚੰਦੋਏ । [7]ਜਿਵੇਂ ਭਯਾਨਕ ਬੱਦਲ ਗਰਜਦਾ ਹੈ । ਕਿਤਨੀ ਸਾਵਧਾਨਤਾ ਹੈ, ਐਡੇ ਥਕਾਨ ਵੇਲੇ ਵੀ ਬੀਰਰਸੀ ਸਾਮਾਨ ਤਜਾਰ ਕਰਕੇ ਆਰਾਮ ਕਰਨ ਲੱਗੇ ਹਨ । †ਇਹ ਹੈ ਉਹ ਅਵਸਥਾ:—'ਤੈਸਾ ਸਵਰਨ ਤੈਸੀ ਉਸ ਮਾਟੀ ॥ ਤੈਸਾ ਅੰਮ੍ਰਿਤ ਤੈਸੀ ਬਿਖੁ ਖਾਟੀ' । ‡ਫਾ:, ਬੰਗਸ=ਮਾਵਰੁਲਨਹਰ (ਯਾ ਤੂਰਾਨ ਦਾ) ਇਕ ਇਲਾਕਾ। (ਅ) ਕੋਹਾਟ ਅਤੇ ਕੁਰਮ ਦੇ ਇਲਾਕੇ ਨੂੰ ਬੀ ਕਹਿੰਦੇ ਹਨ । (ਏ) ਕਈ ਬੰਗਾਲ ਦਾ ਅਰਥ ਬੀ ਲਾਉਂਦੇ ਹਨ ਕਿਉਂਕਿ ਵੰਗ ਬੰਗਾਲ ਨੂੰ ਤੇ ਇਸ ਦੇ ਪੂਰਬਲੇ ਹਿੱਸੇ ਨੂੰ ਕਹਿੰਦੇ ਹਨ ।

ਔਰੁ । ਰਨ ਸ਼ਿਵਾ[1] ਪੁਕਾਰਤਿ ਠੌਰ ਠੌਰ ॥੪॥ ਤੁਰਕਾਨਿ ਤੁੰਡ ਗਨ ਤੋਰਿ ਤੋਰਿ । ਦੇ ਤ੍ਰਾਸ ਅੱਗੂ ਤੇ ਮੋਰਿ ਮੋਰਿ । ਖਰ ਤੀਰ ਤਰਾਤਰ ਮਾਰਿ ਮਾਰਿ । ਦਿਢ ਰਹੇ ਦੁਰਗ ਧ੍ਰਿਤਿ ਧਾਰਿ ਧਾਰਿ॥੫॥ ਇਮ ਨਿਸਾ ਬਿਤੀ ਧਨੁ ਤਾਨਿ ਤਾਨਿ।ਤਜਿ ਤੁਪਕ ਤਜ਼ਾਕੇ ਠਾਨਿ ਠਾਨਿ।ਮ੍ਰਿਤੁ ਲਾਖਹੁੰ ਜੌਧਾ ਹੇਰਿਹੇਰਿ। ਸੁਨਿ ਪ੍ਰੇਤ ਨਾਦ ਰਹਿ ਟੇਰ ਟੇਰ[2]॥੬॥ ਜੰਬੁਕ ਪੁਕਾਰ ਗਨ ਕੂਕਿ ਕੂਕਿ । ਗਢ ਨਿਕਟ ਸ਼ੱਤ੍ਰੁ ਬਹੁ ਢੂਕਿ ਢੂਕਿ । ਅਰਣੋਦ ਸਮੈਂ ਤਮ ਹਾਨਿ ਹਾਨਿ । ਜਗ ਉਦਯੋਚਹਤਿੰ ਤਬਿ ਭਾਨੁ ਭਾਨੁ[3] ॥੭॥ ਨਰ ਅਲਪ ਕੋਟ ਮਹਿੰ ਤਾਕ ਤਾਕ । ਗਢ ਭੇਦ ਲਹਨੋ ਸਭਿ ਝਾਕਿ ਝਾਕਿ।ਭੁਨਸਾਰ ਭਈ ਅਰਿ ਜਾਨਿ ਜਾਨਿ । ਤਜਿ ਤ੍ਰਾਸ ਢੂਕੇ ਗਨ ਆਨਿ ਆਨਿ ॥੮॥ ਕਰ ਕਰਾਚੋਲ ਗਹਿ ਦੌਰਿ ਦੌਰਿ । ਚਹੁੰ ਓਰ ਰੌਰ ਭਾ ਠੌਰ ਠੌਰ । ਭੀਤਨ ਲਗੇ ਸੁ ਤਬਿ ਆਇ ਆਇ।ਕਿਨ ਚਢਨ ਚਹਨੋ ਕਰ ਪਾਇ ਪਾਇ[4]॥੯॥ਪਿਖਿ ਤੁਰਕ ਮਰੇ ਗਨ ਧਾਇ ਧਾਇ।ਜੁਗ ਸਿੰਘ ਅਨਿਕ ਕੋ ਘਾਇ ਘਾਇ।ਬੁਰ ਗਏ ਸਕਲ ਨਹਿੰ ਤੀਰ ਤੀਰ[5] । ਨਿਸ ਭਜੇ ਬੋਧਿ ਤਨ ਬੀਰ ਬੀਰ[6]॥੧੦॥ਤਬਿ ਖੈਂਚੇ ਮਹਾਨ ਕ੍ਰਿਪਾਨ ਪਾਨ।ਮੁਖ ਦਾਰੁਣ ਸ਼ੇਰ ਸਮਾਨ ਮਾਨ।ਪਿਖਿਧੰਤਿਬਿਲੋਚਨਲਾਲ ਲਾਲ। ਗਨ ਅਰਿਨ ਲਖੇ ਤਿਸ ਕਾਲ ਕਾਲ[7] ॥ ੧੧॥ ਚਢਿ ਭੀਤ ਹਾਥ ਕੋ ਪਾਇ ਪਾਇ।ਤਬਿ ਹਲਾਹੁਲ ਮੁਖ ਗਾਇਗਾਇ।ਲਖਿ ਢਤੇਤੁਰਕਚਿਤ ਚਾਇ ਚਾਇ। ਬਹੁ ਪਰੇ ਕੂਦ ਤਬਿ ਧਾਇ ਧਾਇ॥੧੨॥ਸਭਿਹੂੰਨਿ ਤ੍ਰਾਸ ਕੋ ਤਜਾਗਿ ਤਜਾਗਿ।ਜੁਗ ਸਿੰਘ ਖੜਗ ਤੇ ਝਾਗਿ ਝਾਗਿ[8]।ਘਨ ਘਾਵ ਦੇਹਿ ਕੋ ਲਾਗ ਲਾਗ। ਬਹਿ ਚਲਨੋ ਰਕਤ ਪਟ ਪਾਗ ਪਾਗ[9]॥੧੩॥ ਗਰਜੰਤਿ ਭਊ ਤਬਿ ਦੌਰਿ ਦੌਰਿ । ਘਾਵਨ ਅਨੇਕ ਤਬਿ ਠੌਰ ਠੌਰ। ਅਸਿ ਝਾਰਤਿ ਬਕਤੇ 'ਮਾਰਿ ਮਾਰਿ' । ਭਭਕੈਤਿ ਸ਼ਬਦ ਤੇ ਤਾਰ ਤਾਰ[10]॥੧੪॥ਤੁਰਕਾਨ ਤੋਮ[11] ਕੋ ਕਾਟ ਕਾਟ । ਮ੍ਰਿਤੁ ਭੇ ਤੁਮਾਰ ਕਯ ਫਾਟ ਫਾਟ । ਰਿਪੁ ਆਇ ਸੈਂਕਰੇ ਘੇਰਿ ਘੇਰਿ । ਜਮ ਚੇਦ੍ਰ ਪ੍ਰਵਾਰੇ ਹੇਰਿ ਹੇਰਿ ॥੧੫॥ ਨਿਜ ਚਰਨ ਅੱਗੂ ਕੋ

---

[1]ਗਿਦੜੀਆਂ । [2]ਪ੍ਰੇਤ ਸ਼ਬਦ ਪੁਕਾਰਦੇ ਸੁਣੀਂਦੇ ਹਨ । [3]ਪ੍ਰਕਾਸ਼ ਰੂਪ ਸੂਰਜ । [4]ਹੱਥ ਪਾ ਪਾਕੇ । [5]ਕੋਲ ਤੀਰ ਨਹੀਂ ਰਹੇ । [6](ਦੋਹਾਂ ਸਿੰਘਾਂ) ਸੂਰਮਿਆਂ ਨੇ (ਵੈਰੀ ਦੇ) ਸੂਰਮਿਆਂ ਦੇ ਸਰੀਰ ਰਾਤੀਂ ਤੀਰ ਛੋੜ ਛੋੜ ਕੇ ਵਿੰਨ੍ਹੇ ਸਨ । [7]ਸਾਰੇ ਵੈਰੀਆਂ ਨੇ ਤਿਸ ਵੇਲੇ ਮੌਤ ਰੂਪ ਵੇਖਿਆ (ਸਿੰਘਾਂ ਨੂੰ) । [8]ਭਾਵ ਦੋਏ ਸਿੰਘ ਤਲਵਾਰਾਂ ਝੱਲ ਝੱਲਕੇ । [9]ਕਪੜੇ ਭਿੱਜਕੇ ਲਹੂ ਚੁਰਿਆ । [10]ਤਾੜ ਤਾੜਕੇ ਭੁਬਕਦੇ ਹਨ । [11]ਬਹੁਤੇ ।

ਡਾਰਿ ਡਾਰਿ। ਬਲ ਰਹਸੋ ਜਬੈ ਲਰਿ, ਮਾਰਿ ਮਾਰਿ[1]। ਪੁਨ ਖੜਗ ਸੈਂਕਰੈ ਕਾਢਿ ਕਾਢਿ। ਜੁਗ ਸਿੰਘ ਬੀਰ ਤਨ ਬਾਢਿ ਬਾਢਿ॥ ੧੬॥ ਤਬਿ ਗਿਰੈ ਧਰਨਿ ਅਰਿ ਗੋਰਿ ਗੋਰਿ । ਸਭਿ ਖੜਗ ਪ੍ਰਹਾਰੈਂ ਹੇਰਿ ਹੇਰਿ । 'ਇਹ ਗੁਰੂ ਆਪ ਰਣ ਠਾਨਿ ਠਾਨਿ । ਲਸ਼ਕਰ ਹਤਿਓ ਧਨੁ ਤਾਨਿ ਤਾਨਿ[2] ॥੧੭॥ ਤਬਿ ਖ਼ਾਜ ਮਰਦ ਚਿਤ ਚਾਇ ਚਾਇ । ਸੁਨਿ ਗਯੋ ਕੋਟ ਮਹਿੰ ਧਾਇ ਧਾਇ। ਉਮਰਾਵ–ਹਤਸੋ ਗੁਰ–ਜਾਨਿ ਜਾਨਿ[3]। ਪਹੁੰਚੇ ਸਮੀਪ ਮੁਦ ਠਾਨਿ ਠਾਨਿ ॥੧੮॥ ਸੁੰਦਰ ਸਰੂਪ ਮੁਖ ਹੇਰਿ ਹੇਰਿ। ਮਿਲਿਗੋ ਹਜ਼ਾਰ ਤਹਿੰ ਘੇਰ ਘੇਰ। ਮਰਦੂਦ ਖ਼ਾਜ ਰਿਸ ਧਾਰਿ ਧਾਰਿ। ਸਭਿ ਸੋਂ ਪੁਕਾਰ ਕਹਿ ਬਾਰ ਬਾਰ॥੧੯॥'ਸਿਰ ਲੇਹੁ ਦੁਹਿਨ ਕੇ ਕਾਟਿ ਕਾਟਿ[4]। ਤਨ ਭਖਹਿੰ ਬਿਹੰਗਮ ਬਾਂਟ ਬਾਂਟ[5]। ਲਿਹੁ ਸ਼ੁਤਰ ਸਊਰਨ[6]ਬੋਲਿ ਬੋਲਿ ।ਦਿਨ ਰਾਤ ਚਲਹਿੰ ਮਗ ਟੋਲ ਟੋਲ॥੨੦॥ਢਿਗ ਸ਼ਾਹਿ ਪਹੁਚਹਿੰ ਧਾਇ ਧਾਇ, ਦਿਖਰਾਹਿ ਸੀਸ ਬਲ ਗਾਇ ਗਾਇ। ਇਮ ਹਤਸੋ ਗੁਰੂ ਰਣ ਘੇਰਿ ਘੇਰਿ। ਲਰ ਸੁਭਟ ਸੁ ਲਾਖਹੁੰ ਗੇਰਿ ਗੇਰਿ[7]॥੨੧॥ਗੀਦੀਨ ਕੀਨ ਤਰਵਾਰ ਵਾਰ[8]। ਸਿਰ ਲਏ ਕਾਟਿ ਧਰਿ ਡਾਰਿ ਡਾਰਿ। ਦੈ ਸ਼ੁਤਰ ਸਊਰ ਹੂਕਾਰ ਕਾਰ[9]*। 'ਕਰਿ ਸ਼ੀਘ੍ਰ ਬਿਲੰਬ ਬਿਸਾਰ ਸਾਰ[10]॥੨੨॥ਮਗ ਚਲੋ ਜਾਹੁ ਨਿਤ ਦੌਰ ਦੌਰ।ਕਹਿ ਸ਼ਾਹੁ ਢਤੋ ਕਹੁ ਨੌਰ ਠੌਰ[7]। ਸਿਰ ਦਏ ਭੇਜਿ ਚਿਤ ਚਾਇ ਚਾਇ। ਚਹੁੰ ਦਿਸ਼ਨਿ ਦ੍ਰਿਸ਼ਟਿ ਦ੍ਰਿਗ ਲਾਇਲਾਇ॥ ੨੩॥ ਖਗ ਮਾਸ ਖਾਤਿ ਹੈਂ ਥਾਨ ਥਾਨ । ਗਨ ਗ੍ਰਿੱਝ ਕਾਕ ਮੁਦ ਮਾਨ ਮਾਨ।ਰੰਗੀਨ ਭੂਮਿਕਾਲਾਲ ਲਾਲ। ਮ੍ਰਿੱਤੁਪਰੇਘਾਵਤਨ ਝਾਲ ਝਾਲ॥੨੪॥ਤਨ ਛਿੰਨ ਭਿੰਨ ਬਹੁ ਸੂਰ ਸੂਰ ।ਨਿਜ ਸ੍ਵਾਮਿ ਧਰਮਕੋ ਪੂਰ ਪੂਰ । ਉਮਰਾਵ ਰਹੇ ਉਰ ਝੂਰਿ ਝੂਰਿ ।–ਦਲ ਬ੍ਰਿੰਦ ਦਯੋ ਕਰਿ ਚੂਰ ਚੂਰ।੨੫॥ਇਹ ਅਲਪ ਸਿੰਘ ਰਣ ਮਾਂਡਿ ਮਾਂਡਿ । ਗੁਲਕਾਨ ਬਾਨ ਗਨ ਛਾਡਿ ਛਾਡਿ । ਲਸ਼ਕਰ ਮਹਾਨ ਕੋ ਹਾਨਿ ਹਾਨਿ । ਕੁ ਮ੍ਰਿਤਕ, ਤਉ ਸੁ ਕ੍ਰਿਪਾਨ ਪਾਨ[10]॥੨੬॥ਆਚਰਜ ਮਹਦਿ ਕੋ ਘਾਲ ਘਾਲ। ਨਹਿੰ ਢਿਰੇ ਪਾਛ

[1]ਜਿਤਨਾ ਚਿਰ ਬਲ ਰਹਿਆ ਉਤਨਾ ਚਿਰ ਮਾਰ ਮਾਰ ਹੀ ਕਰਦੇਰਹੇ। [2]ਲਸ਼ਕਰ ਨੂੰ ਮਾਰਿਆ ਹੈ (ਜਿਨ੍ਹਾਂ ਨੇ) ਧਨੁਖ ਤਾਣ ਤਾਣ ਕੇ । [3]ਉਮਰਾਵਾਂ ਨੇ ਜਾਣ ਲਿਆ ਕਿ ਗੁਰੂ ਮਾਰਿਆ ਗਿਆ ਹੈ। [4]ਸਿਰ ਤਾਂ ਦੁਹਾਂ ਦੇ ਕੱਟ ਲਓ । [5]ਸਰੀਰ (ਪਏ ਰਹਿਣ ਦਿਓ ਜੋ) ਪੰਛੀ ਵੰਡ ਵੰਡਕੇ ਖਾਣ। [6]ਸ਼ੁਤਰ ਸਵਾਰ । [7]ਗੀਦੀਆਂ ਨੇ ਤਰਵਾਰ ਦੇ ਵਾਰ ਕੀਤੇ । [8]ਹਲਕਾਰੇ ਦਾ ਕੰਮ ਕਰਨ ਵਾਲੇ ਸ਼ੁਤਰ ਸਵਾਰ ਨੂੰ ਦਿੱਤੇ (ਸੀਸ) । [9]ਸਾਰੀ ਦੇਰੀ ਨੂੰ ਭੁਲਾਕੇ ਭਾਵ ਛੇਤੀ । [10]ਮਰ ਭੀ ਗਏ ਹਨ ਤਦ ਭੀ ਕ੍ਰਿਪਾਨਾਂ ਅਜੇ ਹੱਥਾਂ ਵਿਚ ਹਨ । *ਪਾ:–ਹਕਾਰ ਕਾਰ ।

ਪਗ,ਹਾਲਹਾਲ[1]–।ਇਮ ਤੁਰਕ ਹਰਾਨੇ ਹੋਇਹੋਇ। ਰਣਖੇਤ ਬਿਚਰ ਭਟ ਸੋਇਸੋਇ॥੨੭॥ਨਿਜਡੇਰਨ ਮਹਿੰ ਤਬਿ ਆਇ ਆਇ।ਮਿਲਿਕਰਹਿੰ ਬਾਤ ਚਿਤ ਪਾਇ ਪਾਇ। ਪਰਖੰਤਿ ਗੁਰੂ ਬਿਚ ਕੋਇ ਕੋਇ। ਸੋ ਕਹਤਿ ਸਭਿਨਿ ਢਿਗ ਹੋਇ ਹੋਇ॥੨੮॥ 'ਇਹ ਸੀਸ ਗੁਰਨ ਕੇ ਨਾਂਹਿ ਨਾਂਹਿ। ਤਿਹ ਭੇਜ ਹਨਖ ਉਰ ਕਾਹਿ ਕਾਹਿ[2]। ਗਹਿ ਛਟਾ ਨ ਲੇਹਿੰ ਉਪਾਇ ਪਾਇ[3]। ਜਿਮ ਪਾਰਦ ਦਬੈ ਨ ਧਾਇ ਧਾਇ[4]॥੨੯॥ਤਿਮ ਗੁਰ ਸਰੂਪ ਲਿਹੁ ਜਾਨਿ ਜਾਨਿ। ਨਹਿੰ ਮਰਸੋ ਭਰਮ ਦਿਹੁ ਹਾਨਿ ਹਾਨਿ। "ਜਬਿ ਨਿਕਸ, ਰੌਰ ਕਰਿ ਠੌਰ ਠੌਰ।ਘੇਰਨ ਸੁ ਲਗੇ ਤਬਿ ਦੌਰਿ ਦੌਰਿ"॥੩੦॥ਗੁਰ ਵਹਿਰ ਗਏ ਤਬਿ ਜੋਇ ਜੋਇ[5]। ਇਹ ਭੇਦ ਲਖਤਿ ਹੈ ਕੋਇ ਕੋਇ'। ਇਮ ਸੁਨਨੋਂ ਸਭਿਨਿ ਭੂਮ ਠਾਨਿ ਠਾਨਿ। ਉਮਰਾਵ ਮਿਲੇ ਪੁਨ ਆਨਿ ਆਨਿ ॥੩੧॥ ਕਰਤੇਸਲਾਹ ਮਤਿ ਬੋਲ ਬੋਲ[6]।'ਗੁਰ ਗਹਨ ਉਚਿਤ ਲਿਹੁ ਟੋਲਟੋਲ।ਦਲ ਪਸਰਜਾਇ ਸਭਿ ਥਾਨ ਥਾਨ। ਗਨ ਪੀਰ ਫਕੀਰਨ ਜਾਨਿ ਜਾਨਿ ॥੩੨॥ਪੁਰਿ ਗ੍ਰਾਮ ਜਹਾਂ ਕਹਿੰ ਚੀਨਿ ਚੀਨਿ।ਨਰ ਬਿੰਦ ਬਟੋਰਹੁ ਬੀਨ ਬੀਨ। ਨਿਕਸੈ ਨ ਬੇਸ ਕੋ ਧਾਰਿ ਧਾਰਿ[7]।[8]ਨਰ ਓਪਰਾਨਿ ਲਖਿ ਸਾਰ ਸਾਰ॥੩੩॥ਲਿਹੁ ਜ਼ਾਮਨੀ ਸੁ ਦਿਹੁ ਛੋਰਿ ਛੋਰਿ[9]।ਪੁਰਿ ਗ੍ਰਾਮ ਭਲੇ ਇਮ ਟੋਰਿ ਟੋਰਿ। ਬਿਲਮੋ ਨ ਹੁਕਮ ਕੋ ਪਾਇ ਪਾਇ।ਦਲ ਫੈਲ ਪਰੇ ਅਬਿ ਧਾਇ ਧਾਇ ॥ ੩੪ ॥ ਮਸਲਤ ਪਕਾਇ ਅਸ ਡੇਰ ਡੇਰ। ਬਿਸਮਾਇ ਰਹੇ ਰਣ ਹੇਰਿ ਹੇਰਿ । ਗਨ ਲੋਥਨ ਕੋ ਅਨੁ-ਮਾਨ ਮਾਨ[10]।ਚਮਕੌਰ ਓਰ ਚਹੁੰ ਜਾਨ ਜਾਨਿ[11]॥੩੫॥'ਲਛ ਤੇ ਵਧੀਕ' ਸਭਿ ਭਾਖਿ ਭਾਖਿ।ਮਿਟ ਗਈ ਲਰਨ,ਅਭਿਲਾਖ ਲਾਖ[12]।ਸਭਿਸਿੰਘ ਲੋਥ ਕੋ ਲਸਾਇ ਲਸਾਇ। ਗਨ ਤੀਸ ਬਤੀਸਨ ਪਾਇ ਪਾਇ[13]* ॥੩੬॥ ਹਤਿ

---

[1]ਅਸਾਂ ਹੱਲੇ ਤੋਂ ਹੱਲਾ ਕੀਤਾ ਪਰ ਇਨ੍ਹਾਂ ਦਾ ਪੈਰ ਪਿੱਛੇ ਨਹੀਂ ਪਿਆ। [2]ਕਉਂ ਕਰਦੇ ਹੋ। [3]ਜਤਨ ਕਰਕੇ ਬਿਜਲੀ ਨਹੀਂ ਫੜ ਸਕੀਦੀ। [4]ਜਿਵੇਂ (ਦਬਿਆ) ਪਾਰਾ ਦਬਕਦਾ ਨਹੀਂ ਪਰ ਨਿਕਲ ਜਾਂਦਾ ਹੈ। [5](ਉਹ) ਨਿਕਲ ਗਿਆ ਹੈ ਜਦੋਂ ਰੌਲਾ ਪਿਆ ਸੀ ਤੇ ਥਾਂ ਥਾਂ ਤੋਂ ਅਸੀਂ ਦੌੜ ਦੌੜਕੇ ਘੇਰਨ ਲੱਗੇ ਸਾਂ। [6](ਪ੍ਰੰਤੂ) ਚੁੰਡਦਿਆਂ ਛਾਂਡਦਿਆਂ (ਦੇ ਵਿਚ ਦੀ) ਗੁਰੂ ਜੀ ਬਾਹਰ ਨਿਕਲ ਗਏ। [7]ਗਾਵਾਂ ਬੋਲ ਬੋਲਕੇ। [8]ਕੋਈ ਵੇਸ ਧਾਰਕੇ ਨਿਕਲ ਨਾ ਜਾਵੇ। [9]ਸਾਰੀ ਸਾਰ ਲੈ ਲੈਣ ਬਾਦ ਜੋ ਨਰ ਓਪਰਾ ਜਾਣ ਪਵੇ ਤਾਂ ਉਸ ਨੂੰ ਜ਼ਾਮਨੀ ਲੈਕੇ ਛੱਡੋ। [10]ਮਨ ਵਿਚ ਅਨੁਮਾਨ ਕਰਕੇ। [11]ਚਮਕੌਰ ਦੇ ਚੌਤਰਫੇ ਫਿਰਕੇ ਜਾਣਿਆਂ ਕਿ"। [12]ਜਾਣੋ। [13]ਭਾਵ ਸਿੰਘਾਂ ਦੀਆਂ ਲੋਥਾਂ ਕੇਵਲ ਤੀਹ ਬੱਤੀਹ ਮਿਲੀਆਂ। *ਕਵੀ ਜੀ ਦੀ ਕਵਿਤਾ ਦੀ ਚਿੱਤ੍ਰਕਾਰੀ ਦੇਖਣ ਯੋਗ ਹੈ, ਅੰਕ ੩ ਤੋਂ ਦੂਹਰਾ ਤੁਕਾਂਤ ਚਲ ਰਿਹਾ ਹੈ।

ਬੁੱਧਿ ਰਿਪੁਨਿ ਕੀ ਹੇਰਿ ਹੇਰ[1]। ਤੁਰਕਾਨ ਲੋਥ ਲਗਿ ਢੇਰ ਢੇਰ। ਕਵਿ ਕਵਤਿ ਕਥਾ ਸੰਤੋਖ ਸਿੰਘ। 'ਧੰਨ ਧੰਨ ਗੁਰੂ ਗੋਬਿੰਦ ਸਿੰਘ' ॥ ੩੭ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਤ੍ਰਿਤ ਸਿੰਘ' ਪ੍ਰਸੰਗ ਬਰਨਨੰ ਨਾਮ ਤੀਨ ਚੱਤ੍ਵਾਰਿੰਸਤੀ ਅੰਸੂ ॥ ੪੩ ॥

੪੪. [ਤਿੰਨਾਂ ਸਿੰਘਾਂ ਦਾ ਗੁਰੂ ਜੀ ਨੂੰ ਮਿਲਨਾ। ਗੁਲਾਬੇ ਮਸੰਦ ਦੇ ਬਾਗ਼ ਵਿਚ ਡੇਰਾ]।

ਦੰਹਗ॥ਕਰਤਿ ਸ਼ੀਘ੍ਰਤਾ ਦਲ ਚਢੇ ਗੁਰ ਖੋਜਨ ਕੇ ਕਾਜ। ਭੀਮਚੰਦ ਘਾਇਲ ਭਯੋ, ਹਟੇ ਗਿਰਨ ਗਿਰ ਰਾਜ ॥੧॥ ਚੌਪਈ ॥ ਭਏ ਸੁਮਾਰ[2], ਹਜ਼ਾਰਹੁੰ ਮਰੇ। ਗਿਰ ਕੀ ਦਿਸ਼ ਗਿਰਪਤਿ ਸਭਿ ਮੁਰੇ। ਜ਼ੋਰਦਸਤ ਭੀ ਘਾਇਲ ਹੋਯੋ। ਲਵਪੁਰਿ ਕੋ ਚਢਿ ਮਾਰਗ ਜੋਯੋ ॥੨॥ ਸੀਰੰਦ ਸੂਬਾ ਖਾਨ ਵਜੀਦ। ਪੂਰਬ ਕੀ ਦਿਸ਼ ਕੀਨ ਰਸੀਦ[3]। ਦੱਖਣ ਕੀ ਦਿਸ਼ ਲਾਖਹੁੰ ਚਢੇ। 'ਗਹੈਂ ਗੁਰੂ ਕੋ ਜਿਤ ਕਿਤ ਕਢੇ' ॥੩॥ ਚਢਨੋ ਖ੍ਵਾਜ ਮਰਦੂਦ ਸ਼ੀਘ੍ਰ ਕਰਿ। ਸ਼ਾਹ ਮਿਲਨਿ ਕੋ ਨਿਕਟ ਚਾਹ ਧਰਿ। ਭੀਮਚੰਦ ਘਰ ਪਹੁੰਚਤਿ ਮਰਨੋ। ਸੈਲ ਦੇਸ਼ ਮਹਿੰ ਸ਼ੋਕ ਸੁ ਪਰਨੋ ॥੪॥ ਅਬਿ ਸਤਿਗੁਰ ਕੀ ਕਥਾ ਸੁਨੀਜੈ। ਜਨਮ ਜਨਮ ਕੋ ਪਾਪ ਮਿਟੀਜੈ।ਸੁਪਤਿ ਪਰੇ ਤਿਸ ਕੂਪ ਸਥਾਨ।ਅਰਲੋਦੈ ਲਗਿ ਗੁਰ ਭਗਵਾਨ॥੫॥ਤੀਨਹੁੰ ਸਿੰਘ ਨਿਕਸਿ ਜਬਿ ਗਏ। ਦਲ ਤੇ ਦੂਰ ਕੋਸ ਜੁਗ ਭਏ।ਲਗੇ ਬਿਚਾਰਨ 'ਚਲਿ ਹਮ ਆਏ। ਬਿਛੁਰੇ ਗੁਰ, ਜਿਨਕੋ ਸੰਗ ਧਾਏ।੬॥ਕਸ਼ਾ ਕਰਤੱਬਸ ਅਬੈ ਹਮ ਬਨੈ।ਕਿਤ ਕੋ ਗਮਨੈਂ ਹੈ ਹਿਤ ਸਨੈ?' ਦਯਾ ਸਿੰਘ ਸਿਮਰੀ ਗੁਰ ਬਾਨੀ। 'ਗਢ ਨਿਕਸਤਿ ਹਮ ਸੰਗ ਬਖਾਨੀ ॥੭॥ ਤ੍ਰਿਸ ਤਾਰੇ ਕੀ ਸੇਧ ਪਧਾਨੈਂ। ਚਲਹੁ ਗੁਰੂ ਮਿਲਿ ਹੈਂ ਕਿਸ ਥਾਨੈ'। ਮਾਨ ਸਿੰਘ ਤਬਿ ਚਲਤਿ ਉਚਾਰੇ।'ਇਹ ਮਗ ਪਹੁੰਚੈ ਮਾਛੀਵਾਰੇ[4]' ॥ ੮ ॥ ਤਾਰੇ ਸੇਧ ਨਿਹਾਰਤਿ ਚਲੋ। ਪੂਰਿ ਲਗਿ ਖੋਜਤਿ ਗੁਰ ਸੰਗ ਮਿਲੋ'।ਧਰਮ ਸਿੰਘ ਬੋਲਯੋ ਮਤਿ ਧੀਰ।'ਖੋਜਤਿ ਗਮਨਹੁ ਇਤ ਉਤ ਤੀਰ[5]'॥੯॥ ਨ੍ਰਭੈ ਬੀਰ ਤੀਨਹੁੰ ਤਬਿ ਚਾਲੇ। ਮਾਰਗ ਇਤ ਉਤ ਫਿਰਤਿ ਸੰਭਾਲੇ। ਖੋਜਤਿ ਸ਼੍ਰੀ ਸਤਿਗੁਰ ਕੋ ਜਾਤ। ਇਸ ਬਿਧਿ ਬਿਤੀ ਸਕਲ ਹੀ ਰਾਤਿ ॥੧੦॥ਜਬੈ ਸਮਾ ਅਰਲੋਦੈ ਹੋਯੋ। ਚੰਦ ਪ੍ਰਕਾਸ਼ ਮੰਦ ਕੋ ਜੋਯੋ।ਪੂਰਬ ਦਿਸ਼ ਮੁਖਲਾਲ ਦਿਖਾਯੋ। ਜਨੁ ਤੁਰਕਨਿ ਕੋ ਚਹਤਿ ਖਪਾਯੋ ॥੧੧॥ ਤਿਮਰ ਤੋਮ ਪਤਰੋ ਹੁਇ ਗਯੋ[6]। ਕੁਛਕ ਪ੍ਰਕਾਸ਼ ਅਕਾਸ਼ਹਿ ਭਯੋ। ਗਮਨਤਿ ਦੇਖਤਿ ਪਹੁੰਚੇ ਤਹਿੰਵਾ।ਸੁਪਤਿ ਜਗਤਪਤਿ ਪ੍ਰਭੁ ਥਿਰ ਜਹਿੰਵਾ ॥ ੧੨ ॥ ਜ਼ੋਵਰ ਕਿਤਿਕ

[1]ਢੇਰੀਆਂ ਦੀ ਮੱਤ ਮਾਰੀ ਗਈ ਵੇਖ ਵੇਖਕੇ।[2]ਜ਼ਖਮੀ। [3]ਪਹੁੰਚ ਕੀਤੀ ਭਾਵ ਫੁਰਿਆ। [4]ਇਹ ਰਾਹ ਪੱਜਦਾ ਹੈ ਮਾਛੀਵਾੜੇ। [5]ਨੇੜੇ ਨੇੜੇ। [6]ਸਾਰਾ ਹਨੇਰਾ ਪਤਲਾ ਪੈ ਗਿਆ।

ਉਤਾਰਨ ਕਰੈ।ਘਟੀ[1] ਹਰਟ ਕੀ ਸਿਰ ਤਰ ਧਰੈ। ਗੁਲਸ਼ਤ੍ਰਾਣ[2]ਅੰਗੁਸ਼ਟ ਮਝਾਰਾ। ਪਹਿਰੇ ਰਾਖਤੋ ਨਹੀਂ ਉਤਾਰਾ ॥ ੧੩ ॥ ਮੋਲ ਹਜ਼ਾਰ ਇਕਾਦਸ਼ ਤਾਹੂ।ਰਾਖਹਿਂ ਬਡ ਧਨੁ[3] ਧਰਿ ਕਰ ਮਾਂਹੂੰ।ਸਮੋਂ ਪਨਚ ਔਂਚਨਿ ਕੋ ਜੋਊ। ਰੱਛਕ ਬਨਹਿ ਅੰਗੁਸ਼ਟਹਿ ਸੋਊ ॥੧੪ ॥ ਸਰ ਛੋਰਨਿ ਤੂਰਨਤਾ ਕਾਰਨ। ਯਾਂਤੇ ਗੁਰ ਨਹਿ ਕੀਨਿ ਉਤਾਰਨ*। ਯੁਤ ਗੁਲਤ੍ਰਾਣ ਹੁਤੋ ਜੋ ਹਾਥ। ਸੁਪਤ ਪਰੇ ਸਿਰ ਪਰ ਧਰਿ ਨਾਥ॥੧੫॥ਗੁਲਸ਼ਤ੍ਰਾਣ ਵਿਚ ਹੀਰਾ ਜਰਯੋ। ਤਿਹ ਪ੍ਰਕਾਸ਼ ਅਰਣੋਦੈ ਪਰਯੋ।ਚਮਕਤਿ ਭਯੋ ਸਹਤਿ ਬਹੁ ਲਾਲੀ। ਦੇਇ ਦਿਖਾਲੀ ਦੂਰ ਬਿਸਾਲੀ ॥ ੧੬ ॥ ਧਰਮ ਸਿੰਘ ਮਗ ਚਲਤਿ ਬਿਲੋਕੇ। ਦਯਾ ਸਿੰਘ ਕੋ ਕਹਿ ਕਰਿ ਰੋਕੇ।ਇਹ ਸਤਿਗੁਰ ਕੋ ਭੂਖਨ ਕੋਈ।ਲਾਲੀ ਲਗੇ ਦਮਕ ਬਹੁ ਹੋਈ ॥ ੧੭ ॥ ਵਾਹਿਗੁਰੂ ਮੁਖ ਉਚਰਤਿ ਚਲੋ। ਦੇਖਹੁ ਨਿਕਟ ਹੋਇ ਪ੍ਰਭੁ ਮਿਲੋ'।ਮਾਨ ਸਿੰਘ ਤਬਿ ਗਯੋ ਨਜੀਕੇ।ਦੇਖਹਿ ਕਹਾਂ[4], –ਪਰੇ ਪ੍ਰਿਯ ਜੀਕੇ†–॥੧੮॥ਹੁਤੋ ਉਨੀਂਦੋ ਸ਼੍ਰਮ ਕੋ ਪਾਏ।ਤਨ ਸੁਧਿ ਬਿਨ ਧਰਿ ਪਰ ਸੁਪਤਾਏ। ਦੋਨਹੁੰ ਅਪਨੇ ਨਿਕਟ ਹਕਾਰੇ। ਸੁਪਤ ਸੇਜ ਬਿਨ ਗੁਰੂ ਨਿਹਾਰੇ ॥ ੧੯ ॥ ਤੀਨਹੁੰ ਪਦ ਪੰਕਜ ਕਰਿ ਨਮੋ ਹੋਤ ਜਗਾਵਨ ਕੋ ਤਿਹ ਸਮੋਂ।ਕਰਿ ਮਸਲਤਿ ਕੋ ਚਹੈਂ ਜਗਾਯੋ। ਧਰਮ ਸਿੰਘ ਤਬਿ ਹਾਥ ਚਲਾਯੋ ॥ ੨੦ ॥ ਪਦ ਅਰਬਿੰਦ ਬੈਠਿ ਕਰਿ ਗਹੇ। ਸਨੇ ਸਨੇ ਮਸਲਤਿ ਮ੍ਰਿਦੁ ਅਹੈ[5]। ਧਨੁਖ ਹਾਥ ਮਹਿ ਧਰੇ ਖਤੰਗ।ਕਮਰਕਸਾ ਤਿਮ ਹੀ ਸਭਿ ਅੰਗ॥੨੧॥ਕਿਤਿਕ ਬਾਰ ਮਸਲੇ ਜਬਿ ਚਰਨਾਂ। ਤਨਿ ਸੁਧਿ ਭਈ ਨੀਂਦ ਕਰਿ ਹਰਨਾ। ਕਮਲ ਬਿਲੋਚਨ ਬਿਕਸੇ ਤੂਰਨ। ਧਨੁਖ ਸੰਭਾਰ‡ ਉਠੇ ਗੁਰ ਪੂਰਨ ॥ ੨੨ ॥ ਜਬਿ ਸੰਗੀ ਨਿਜ ਸਿੱਖ ਨਿਹਾਰੇ। 'ਆਇ ਸੁ ਪਹੁੰਚੇ ਇਹਾਂ', ਉਚਾਰੇ। ਦਯਾ ਸਿੰਘ ਕਰ ਜੋਰਿ ਬਖਾਨੀ। 'ਸ਼੍ਰੀ ਗੁਰ ਮਹਾਰਾਜ ਬਲ ਖਾਨੀ! ॥੨੩॥ਇਹਾਂ ਆਇ ਕਿਮ ਭੇ ਨਿਸ਼ਚਿੰਤ।ਪਿਖਹੁ ਭਯੋ ਅਬਿ ਨਿਸ ਕੋ ਅੰਤ।ਸੂਰਜ ਉਦੈ ਹੋਇ ਲੌ ਸਾਰੇ। ਲਸ਼ਕਰ ਪਸਰਹਿ ਜਿਤ ਕਿਤ

[1]ਟਿੰਡ। [2]ਅੰਗੂਠੇ ਉਤੇ ਤੇ ਨਾਲ ਦੀ ਉਂਗਲ ਪਰ ਪਹਿਰਿਆਂ ਜਾਣ ਵਾਲੀ ਚਮੜੇ ਦੀ ਟੋਪੀ ਜਿਸ ਨਾਲ ਤੀਰ ਚਲਾਉਂਦਿਆਂ ਆਂਟੀਆਂ ਨਹੀਂ ਪੈਂਦੀਆਂ [ਸੰਸ:, ਅੰਗੁਲਿਤ੍ਰ ਤੇ ਅੰਗੁਲਤ੍ਰਾਣ=ਉਂਗਲੀ ਦੀ ਰੱਖਜਾ ਕਰਨ ਵਾਲਾ]। [3]ਧਨੁਖ। [4]ਕੀਹ ਦੇਖਦਾ ਹੈ ਕਿ:–(ਅ) ਦੇਖਦਾ ਹੈ ਕਿ ਕਿਥੇ ਪਏ ਹਨ ਜੀਅ ਦੇ ਪਿਆਰੇ। [5]ਕੋਮਲਤਾ ਨਾਲ ਮਲਦਾ ਹੈ।

*ਸਦਾ ਤਿਆਰ ਬਰਤਿਆਰ ਹਾਲਤ ਇਸ ਨੂੰ ਕਹੀਦਾ ਹੈ। †ਤਿੰਨ ਚਾਰ ਪਦ ਲਗਨ ਸ਼ਾਦੇ, ਪਰ ਕਿਸ ਕਮਾਲ ਦਾ ਵਲਵਲਾ ਭਰਿਆ ਹੈ ਇਨ੍ਹਾਂ ਵਿਚ ਕਵਿ ਕੁਲ ਚੜ੍ਹਾਮਣਿ ਭਾਈ ਸੰਤੋਖ ਸਿੰਘ ਜੀ ਨੇ, ਕਮਾਲ ਹੈ! ‡ਕਮਾਲ ਹੈ ਸਾਵਧਾਨਤਾ ਦਾ।

ਭਾਰੇ ॥ ੨੪ ॥ ਕੌਨ ਭਰੋਸਾ ਕਰਿ ਪਰ ਰਹੋ। ਨਹਿੰ ਗਢ ਸੈਨਾ ਥਿਰਤਾ ਲਹੋ[1]।ਕਰਹੁ ਉਪਾਇ ਜਥਾ ਬਨਿ ਆਵੈ। ਨਤੁਰ ਪ੍ਰਕਾਸ਼ ਭਏ ਰਿਪੁ ਧਾਵੈਂ ॥੨੫॥ ਫੇਰ ਨ ਬਨਹਿ ਹੋਇ ਲਾਚਾਰੀ। ਏਕ ਰਹੈ: ਮਰਿਬੋ ਕਮਾ ਮਾਰੀ[2]। ਸੁਨਿ ਕਰਿ ਪਿਖੀ, ਭਈ ਭੁਨਸਾਰੀ ।ਨਿਜ ਸਿੰਘਨਿ ਕੋ ਸੈਗ ਉਚਾਰੀ ॥ ੨੬ ॥'ਅਬਿ ਉਪਾਇ ਨਹਿੰ ਕੋ ਬਨਿ ਆਵੈ। ਚਰਨ ਢਾਲਸੋ[3]*,ਚਲਨੋ ਨ ਜਾਵੈ। ਬਾਗ਼ ਬਿਲੋਕਹੁ ਸਨਮੁਖ ਜੋਈ। ਇਸ ਮਹਿੰ ਚਲਹੁ ਰਹਹੁ ਥਿਰ ਹੋਈ॥੨੭॥ਜੇ ਸ਼ੱਤ੍ਰੁ ਗਨ ਕੋ ਬਨ ਮੇਲਾ[4]।ਭਿੜਹਿੰਭੇੜ ਝੇਲਹਿੰ ਬਡ ਹੇਲਾ। ਉਪਬਨ ਲੇਹੁ ਅੜੈਤਲਾ ਲਰਿਬੇ[5]। ਸ਼ੱਤ੍ਰੁ ਹਜ਼ਾਰਹੁੰ ਪ੍ਰਾਨਨਿ ਹਰਿਬੇ†'॥ ੨੮॥ ਭਯੋ ਪ੍ਰਕਾਸ਼ ਪਿਖੇ ਪਗ ਛਾਲੇ।ਲਾਲੇ ਕਮਲ ਦਲ ਮੁਕਤਾ ਢਾਲੇ[6]। ਦੋਨਹੁੰ ਚਰਨਨਿ ਪਰ ਅਸ ਪਰੇ। ਪੋਇ ਲਰੀ[7] ਜਨ ਗੁੰਥਨਿ ਕਰੇ॥੨੯॥ ਸੁਨਿ ਕਰਿ ਗਿਰਾ ਸਮੇਤ ਲਚਾਰੀ। ਗੁਰ ਰਜਾਇ ਲਖਿ ਤੁਸ਼ਨ ਧਾਰੀ। ਉਠੇ ਨਾਥ ਜਬਿ ਚਲਿਬੇ ਕਾਰਨ।ਭਈ ਪੀਰ ਹੋਤਿ ਨ ਪਗ ਡਾਰਨ॥੩੦॥ ਮਾਨਸਿੰਘ ਤਬਿ ਕੈਧ ਉਠਾਏ।ਭਏ ਪ੍ਰਵੇਸ਼ ਬਾਗ਼ ਮਹਿੰ ਜਾਏ।[8]ਹੁਤੋ ਨਿਕਟ, ਤਰੁਵਰ ਤਰ ਖਰੇ। ਹਰੇ ਹਰੇ ਸਿੰਘਨਿ ਦਲ ਖਰੇ[9] ॥ ੩੧ ॥ ਬੀਚ ਕੂਪ ਤਿਸ ਹਰਟ ਚਲੈਤਾ ।ਬੈਠੇ ਨਿਕਟ ਪਹੁੰਚਿ ਭੁਗਵੈਤਾ।ਹੁਤੋ ਹਰਟ ਬਾਹਕ, ਤਿਨ ਹੇਰੇ ।–ਇਹ ਤੌ ਗੁਰ ਮਮ ਖਾਂਵਦ ਕੇਰੇ[10] ॥੩੨॥ਸਿੱਖ ਗੁਲਾਬਾ ਹੁਤੋ ਮਸੰਦ। ਤਿਸ ਕੋ ਕਾਮਾ ਬਾਗ਼ ਬਿਲੰਦ । ਸਤਿਗੁਰ ਕੀ ਸੋ ਬਾਤ ਬਤਾਵਤਿ। –ਕਾਛ ਕੇਸ਼ ਯੁਤ ਪੰਥ ਬਨਾਵਤਿ–॥੩੩॥ ਸੁਨੇ ਹੁਤੋ ਤਿਨ ਪਤੇ ਅਗਾਰੇ। ਅਨੁਮਾਨਤਿ ਸੋ ਚਿੰਨ੍ਹ ਨਿਹਾਰੇ ।–ਮਮ ਖਾਂਵਦ ਜੋ ਪਤੇ ਬਤਾਏ। ਸੋ ਗੁਰ ਆਪ ਕਿ ਸਿਖ ਤਹਿ ਆਏ–॥ ੩੪ ॥ ਇਮ ਮਨ ਜਾਨਿ ਪਿਖੇ ਗੁਰ ਵੈਸੇ। ਤਜਿ ਕਰਿ ਕੂਪ ਚਲਤਿ ਕੋ ਤੈਸੇ। ਧਾਇ ਸ਼ਿਤਾਬ ਗੁਲਾਬੇ ਪਾਸ । ਮਿਲਨੋ ਜਾਇ ਸੁਧਿ ਕਰੀ ਪ੍ਰਕਾਸ਼ ॥ ੩੫ ॥ 'ਸ਼੍ਰੀ ਗੁਰ ਆਪ ਕਿ ਸਿਖ ਗੁਰ ਕੇਰੇ । ਉਪਬਨ ਪ੍ਰਵਿਸ਼ੇ ਹੋਤਿ ਸਵੇਰੇ । ਕੇਸ਼ ਕਾਛ ਤੁਮ ਜਥਾ ਬਤਾਵਤਿ । ਸਗਰੇ

[1]ਨਾ ਕਿਲ੍ਹਾ ਹੈ ਨਾ ਸੈਨਾ ਹੈ ਜਿਸ ਆਸਰੇ ਇਸਥਿਤੀ ਪਾਈਏ। [2]ਇੱਕੋ ਗੱਲ ਬਾਕੀ ਰਹਿ ਜਾਏਗੀ ਮਰਨਾ ਯਾ ਮਾਰਨਾ। [3]ਫਲੂਹੇ। [4]ਜੇ ਵੈਰੀਆਂ ਨਾਲ ਮੁਕਾਬਲਾ ਆ ਬਣਿਆ ਤਾਂ। [5]ਆਸਰਾ ਲੜਨੇ ਲਈ। [ਪੰ:, ਅੜਤਲਾ=ਆੜ, ਓਟ]। [6]ਕਮਲ ਦੇ ਲਾਲ ਪੱਤਿਆਂ ਉਪਰ ਮੋਤੀਆਂ ਵਾਂਗੂੰ। [7]ਲੜੀ ਪੋ ਕੇ। [8](ਬਾਗ) ਨੇੜੇ ਹੀ ਸੀ, (ਜਿੱਥੇ) ਬਹੁਤੇ ਰਿੱਛ ਖੜੇ ਸਨ ਜਿਨ੍ਹਾਂ ਦੇ ਸਾਵੇ ਸਾਵੇ ਪੱਤਰ ਡਾਢੇ ਸੁੰਘਣੇ ਸਨ। [9]ਮੇਰੇ ਸੁਆਮੀ ਦੇ ਗੁਰੂ ਜੀ ਹੈਨ।

*ਪਾ:–ਢਾਲਕੇ। †ਸੂਰਮਤਾ ਤੇ ਅਹਿੱਲ ਦ੍ਰਿੜਤਾ ਦਾ ਕਮਾਲ ਹੈ।

ਚਿੰਨ੍ਹ ਤਿਨਹੁੰ ਮਹਿੰ ਪਾਵਤਿ ॥੩੬॥ ਉਠਹੁ ਬਿਲੋਕਹੁ ਲਿਹੁ ਸੁਧਿ ਸਾਰੀ। ਚਲਿ ਕਰਿ ਪਰਖਹੁ ਕਰਹੁ ਚਿਨਾਰੀ'। ਸੁਨਤਿ ਗੁਲਾਬਾ ਬਹੁ ਬਿਸਮਾਯੋ। ਉਠਿ ਤੂਰਨ ਘਰ ਤੇ ਚਲਿ ਆਯੋ॥੩੭॥ਆਇ ਬਾਗ਼ਮਹਿੰ ਕਹਾਂ ਨਿਹਾਰੇ: ਸ਼੍ਰੀ ਸਤਿਗੁਰ ਈਠੇ ਬਲਿ ਭਾਰੇ। ਨਮੋ ਕਰੀ ਸਿਰ ਧਰਿ ਪਰਿ ਟੇਕਾ। ਪੁਨ ਬੂਝੇ ਪ੍ਰਭੁ ਜਲਧਿ ਬਿਬੇਕਾ ॥ ੩੮ ॥ 'ਸੇਵਾ ਕਰਨ ਮੋਹਿ ਫੁਰਮਾਵਹੁ। ਅਭਿਲਾਖਹੁ, ਕਹਿ ਅਬੈ ਮੰਗਾਵਹੁੰ'। ਸ਼੍ਰੀ ਮੁਖ ਤੇ ਤਿਹ ਸੰਗ ਉਚਾਰਾ। 'ਸੁੱਖਾ ਮਿਰਚਾਂ ਆਨਿ ਉਦਾਰਾ ॥੩੯॥ ਬਿਨਾ ਅਮਲ ਬਹੁ ਸਮਾ ਬਿਤੀਤਾ॥ ਪਾਨ ਕਰੈਂ ਹੁਲਸੈ ਤਬਿ ਚੀਤਾ'। ਸੁਨਤਿ ਗੁਲਾਬਾ ਤੂਰਨ ਗਯੋ। ਜਾਇ ਬਜ਼ਾਰ ਖਰੀਦਨ ਕਿਯੋ ॥ ੪੦ ॥ ਜਬਿ ਗੁਰੂ ਉਪਬਨ ਬੈਠੇ ਜਾਇ। ਕਾਮਾ ਗਮਨਨੋਂ ਪੁਰਿ ਸਹਿਸਾਇ। ਖੁਸ਼ਕੀ ਅਰਕ ਦੂਧ ਤੇ[1] ਹੋਈ। ਬਾਂਛਤ-ਅਮਲ[2] ਪਿਯਨਿ ਤੇ ਸੋਈ॥੪੧॥ਬੂਝੇ ਤਬਿ ਭੀ ਸੰਗੀ ਤੀਨ। ਸੁੱਖਾ ਕਿਸ ਕੇ ਨਿਕਟ ਕਹੀ ਨ। ਮਾਨ ਸਿੰਘ ਕੇ ਥੋ ਕੁਛ ਪਾਲੇ। ਸੁਨਿ ਕਰਿ ਗੁਰ ਤੇ ਖੋਲਿ ਨਿਕਾਲੇ ॥ ੪੨ ॥ ਥੋਰਾ ਹੁਤੋ ਤਨਾਰ ਕਰਿ ਦਯੋ। ਤਿਖਾ ਸਹਿਤ ਸੋ ਪੀਵਨ ਕਯੋ। ਹੁਇ ਪ੍ਰਸੰਨ ਬਰ ਦੇਵਤਿ ਜੋਵੈਂ*।[3]"ਪੰਥ ਖਾਲਸੇ ਮਹਿੰ ਤੁਮ ਹੋਵੈਂ ॥ ੪੩ ॥ ਤੁਝ ਸਮ ਬੇਖ ਸੁਭਾਉ ਬਿਸਾਲੀ। ਨਾਮ ਨਿਹੰਗ ਅਨੇਕ ਅਕਾਲੀ"। ਇਸ ਪ੍ਰਕਾਰ ਇਕ ਘਟੀ ਬਿਤਾਈ। ਚਾਹ ਅਮਲ ਕੀ ਰਹੀ ਤਦਾਈ ॥੪੪॥ ਸਿੰਘਨਿ ਸਭਿਨਿ ਸੁਚੇਤਾ ਧਾਰੇ। ਆਨਨ ਪਾਨਨ ਪਾਇ[4] ਪਖਾਰੇ।ਕਰਤਿ ਪ੍ਰਤੀਖਨ-ਮਾਦਕ[5]ਲਖਾਵੈ। ਪਾਨ ਕਰੈਂ ਤ੍ਰਿਖ ਹਰਿ ਤ੍ਰਿਪ-

[1]ਜੋ ਚਾਹੋ ਸੋ ਹੁਣੇ ਮੰਗਾ ਦਿਆਂ। [2]ਅੱਕ ਦੇ ਦੁੱਧ ਤੋਂ। [3]ਉਹ (ਅੱਕ) ਅਮਲ ਦੀ ਲੋੜ (ਵੇਲੇ) ਪੀਣ ਤੋਂ (ਹੋਈ) [ਬਾਂਛਤ ਅਮਲ=ਜਿਸ ਵੇਲੇ ਤਬੀਅਤ ਅਮਲ ਦੀ ਵਾਂਛਾ=ਲੋੜ ਪ੍ਰਤੀਤ ਕਰ ਰਹੀ ਸੀ]। (ਅ) ਪਰ ਸ਼ੁੱਧ ਪਾਠ 'ਅਬਾਂਛਤ ਅਮਲ' ਹੋਣਾ ਹੈ, ਲਿਖਾਰੀ ਦੀ ਕਲਮ ਉਕਾਈ ਹੈ। ਅੱਕ ਦਾ ਦੁੱਧ ਅਵਾਂਛਤ ਨਸ਼ਾ ਸੀ, ਉਸ ਨੇ ਖੁਸ਼ਕੀ ਕੀਤੀ। [ਅਵਾਂਛਤ ਅਮਲ=ਉਹ ਨਸ਼ਾ ਜੋ ਸਾਧਾਰਨ ਤੌਰ ਤੇ ਪੀਣ ਖਾਣ ਵਿਚ ਨਹੀਂ ਆਉਂਦਾ]। [4]ਪ੍ਰਸੰਨ ਹੋਕੇ (ਮਾਨ ਸਿੰਘ ਵਲ) ਤੱਕਦੇ ਹਨ ਤੇ ਵਰ ਦਿੰਦੇ ਹਨ:—ਤੇਰੇ (ਵਰਗੇ) ਪੰਥ ਖਾਲਸੇ ਵਿਚ ਅਨੇਕ ਅਕਾਲੀ ਹੋਣਗੇ ਜਿਨ੍ਹਾਂ ਦਾ ਤੇਰੇ ਵਰਗਾ ਵੇਸ (ਤੇ ਤੇਰੇ ਵਰਗਾ) ਉੱਤਮ ਸੁਭਾਵ ਹੋਵੇਗਾ, ਨਾਉਂ (ਉਹਨਾਂ ਦਾ) ਨਿਹੰਗ ਹੋਵੇਗਾ ਅਥਵਾ ਉਹਨਾਂ ਦਾ ਨਾਉਂ ਨਿਹੰਗ ਯਾ ਅਕਾਲੀ ਹੋਵੇਗਾ। [5]ਮੁੱਖ ਤੇ ਹੱਥ ਜਲ ਨਾਲ। [6]ਨਸ਼ੇ ਵਾਲੀ ਸ਼ੈ, ਇਥੇ ਮੁਰਾਦ ਸੁੱਖੇ ਤੋਂ ਹੈ। *ਇਹ ਵਰ ਦਾਨ ਇਸ ਵੇਲੇ ਦਾ ਸੁੱਖੇ ਦੇ ਪ੍ਰੇਮੀਆਂ ਦੀ ਘਾੜਤ ਹੈ ਜੋ ਕਵੀ ਜੀ ਨੇ ਬਿਨ ਪੜਤਾਲੇ ਲਿਖ ਲਿਆ ਹੈ। ਵਿਸ਼ੇਸ਼ ਲਈ ਦੇਖੋ ਰੁਤ ੨ ਅੰਕ ੪੪ ਅੰਸੂ ੨੦ ਦੀ ਹੇਠਲੀ ਟੂਕ।

ਤਾਵੈਂ -॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਉਪਬਨ ਪ੍ਰਵੇਸ਼' ਪ੍ਰਥਮ ਬਰਨਨੰ ਨਾਮ ਚਤੁਰ ਚੱਤ੍ਵਾਰਿੰਸਤੀ ਅੰਸੂ ॥ ੬੪ ॥

੪੫. [ਮਾਛੀਵਾੜੇ। ਮਾਹੀ]।

ਦੋਹਰਾ ॥ ਸੁੱਖਾ ਮਿਰਚਾਂ ਤਮਾਰ ਕਰਿ ਲਯਾਇ ਗੁਲਾਬਾ ਪਾਸ। ਪੂਰਿ ਕਟੋਰਾ ਅੱਗੁ ਧਰਿ ਗੁਰ ਉਠਾਇ ਤ੍ਰਿਖ ਨਾਸ਼[1] ॥ ੧॥ ਨਿਸਾਨੀਫ਼ੰਦ ॥ਸਰਦ ਨੀਰ ਬਰ ਪਾਨ ਤੇ ਸਭਿ ਪਮਾਸ ਬਿਨਾਸ਼ੀ।ਅਰਕਦੁਘਧ ਕੋਦੁਰਅਮਲ[2], ਬਡ ਉਸ਼ਨ ਪ੍ਰਕਾਸ਼ੀ। ਉਰ ਅਨੰਦ ਕਹੁ ਮਾਨ ਕਰਿ ਉਠਿ ਚਹੁੋ ਪਧਾਨਾ। ਚਰਨ ਢਾਲਰੋ ਬਹੁ ਪਰੇ ਦੈਂ ਖੇਦ ਮਹਾਨਾ ॥੨॥ ਮਾਨ ਸਿੰਘ ਬਲਵੰਤ ਤਬਿ ਬਲ ਸਾਥ ਉਠਾਏ।ਗਏ ਸੋਚ ਹਿਤ ਕਰਨ ਕੇ ਤਟ ਸਲਿਤਾ ਥਾਏ।ਬਡੀ ਝੀਲ ਬੇਲਾ ਖਰਨੋ ਨਹਿੰ ਦਿਖਤ ਨਜੀਕ।ਕਾਹ, ਪਟੇਰਾ[3] ਆਦਿ ਤ੍ਰਿਣ ਸਿੰਘਨ ਤਿਹ ਨੀਕਾ ॥ ੩ ॥ ਪ੍ਰਵਿਸ਼ੇ ਜਾਇ ਮਝਾਰ ਤਿਹ ਕਰਿ ਸੋਚ ਪਧਾਨੇ। ਉਪਬਨ ਕੋ ਆਵਨ ਲਗੇ ਤ੍ਰਿਣ ਚੀਰ ਮਹਾਨੇ। ਤਹਿੰ ਮਹਿਖੀ ਚਾਰਤਿ ਫਿਰਤਿ ਇਕ ਮੂਰਖ ਮਾਹੀ[4]।ਆਵਤਿ ਗੁਰੂ ਬਿਲੋਕਿ ਤਿਸ ਬਿਸਮਯੋ ਮਨ ਮਾਂਹੀ ॥ ੪॥ ਮਨ ਜਾਨੀ-ਇਹ ਸਿੰਘ ਹੈਂ ਤਜਿ ਚਲੇ ਲਰਾਈ। ਮੈਂ ਅਬਿ ਕਰੌਂ ਪੁਕਾਰ ਕੋ ਦੈ ਹੌਂ ਪਕਰਾਈ-। ਇਮ ਨਿਸ਼ਚੈ ਕਰਿ ਊਚ ਧੁਨਿ ਮੁਖ ਬਾਕ ਪੁਕਾਰਾ। 'ਸਿੰਘ ਪਲਾਏ ਜਾਤਿ ਹੈਂ ਇਹ ਝੀਲ ਮਝਾਰਾ' ॥ ੫॥ ਸ਼੍ਰੀ ਗੁਰ ਬੋਲੇ 'ਧਰਮ ਸਿੰਘ ਇਹ ਜਾਨ ਨ ਪਾਵੈ।ਗਹੁ ਆਨਹੁ ਮਤਿ ਮੰਦ ਕੋ ਨਹਿੰ ਰੌਰ ਉਠਾਵੈ[5]। ਸੁਨਿ ਕੋਹਰਿ ਸਮ ਬੇਗ ਕਰਿ ਪਕਰਨੋ ਤਤਕਾਲਾ। ਆਨਨੋ ਸਤਿਗੁਰ ਕੈ ਨਿਕਟ ਡਰ ਗਯੋ ਬਿਸਾਲਾ ॥ ੬ ॥ 'ਕਹੁ ਕੁੱਟਣ[6] ਕੂਕਨੋ ਕਹਾਂ, ਕਸਾ ਲੇਹੁ ਪੁਕਾਰੀ?। ਜੇ ਹਮ ਪਲਟਾ ਲੇਹਿੰ ਅਬਿ ਦੈਹੈਂ ਤੁਹਿਮਾਰੀ'।ਸੁਨਿ ਮਾਹੀ ਕਰ ਜੋਰਿ ਕੈ ਮ੍ਰਿਦੁ ਬਾਕ ਉਚਾਰਾ। 'ਜਾਨਨੋਂ ਮੈਂ ਤੁਮ ਕੋ ਨਹੀਂ ਗੁਰ ਆਪ ਉਦਾਰਾ ॥੭॥-ਸਿੰਘ ਕਹੂੰ ਕੇ ਜਾਤਿ ਹੈਂ-ਇਮ ਜਾਨਿ ਪੁਕਾਰਾ।ਛਿਮਹੁ ਅਬਹਿਨਹਿੰ ਬੋਲਿ ਹੌਂ।ਪਿਖਿ ਦਰਸੁ ਤੁਹਾਰਾ'।ਗੁਰੂ ਕਮਰ ਖੰਜਰ[7] ਤਬੈ ਤਿਸ ਕੇ ਕਰ ਦੀਨੋ। ਹੀਰੇ ਜਰੇ ਜਰਾਵ ਮੈਂ ਜਿਹ ਕੀਮਤਿ ਪੀਨੋ॥੮॥'ਪੁੱਤ੍ਰ ਪੌਤ੍ਰ ਲਗਿ ਸਦਨ ਮਹਿੰ ਕਰੀਅਹਿ ਗੁਜ਼ਰਾਨਾ। ਬੋਚਹਿੰ ਕਈ ਹਜ਼ਾਰ ਕੋ ਧਨ ਪਾਇਂ ਮਹਾਨਾ। ਨਹਿੰ ਬੋਲਹੁ, ਘਰ ਗਮਨ ਕਰਿ, ਛੋਰਹਿੰ ਅਬਿ ਤੋਹੀ'। ਸੁਨਿ ਕਰਿ ਮਾਹੀ ਨਮੋ ਕਰਿ ਮੁਖ ਚੁਸ਼ਨਿ

[1] ਤ੍ਰੇਹ ਦੂਰ ਕੀਤੀ।[2] ਅਮਲ ਉਤਰਗਿਆ।[3] ਕਾਹੀ ਤੇ ਰੱਡ ਯਾ ਵਿੱਡਾ।ਪਟੇਰਾ=ਇਕ ਪ੍ਰਕਾਰ ਦਾ ਲੰਮਾ ਘਾਹ ਜੋ ਪਾਣੀ ਦੇ ਕੰਢੇ ਤੇ ਥੋੜੇ ਪਾਣੀ ਵਿਚ ਹੁੰਦਾ ਹੈ, ਜਿਸ ਦੀਆਂ ਸਫਾਂ ਬੁਣਦੇ ਹਨ [ਸੰਸ:, ਪਟੇਰਨ।ਹਿੰਦੀ ਪਟੇਰ]। [4] ਮੱਝੀ ਚਾਰਨ ਵਾਲਾ, ਗੋਪ। [5] ਛੜੁਦੇ। [6] ਗੁਰੂ ਜੀ ਨੇ ਕਮਰ ਦਾ ਖੰਜਰ।

ਹੋਹੀ॥੯॥ਆਇ ਬਿਰਾਜੇ ਬਾਗ ਮਹਿ ਦਿਨ ਸਕਲ ਬਿਤਾਯੋ। ਸੈਧਨਾ ਸਮੈਂ ਬਿਲੋਕਿ ਕੈ ਜਬਿ ਰਵਿ ਅਸਤਾਯੋ॥ਆਇ ਗੁਲਾਬਾ ਸੰਗ ਲੈ ਗਮਨਜੋਂ ਘਰ ਮਾਂਹੀ। ਹੁਤੋ ਚੁਬਾਰਾ ਸਦਨ ਪਰ ਨਵ ਚਿਨਜੋ ਤਦਾਹੀ॥੧੦॥ਪੂਜਨ ਧਾਰਜੋ ਪੂਰ ਕੇ ਚਰਨ ਪੂਰਬ ਇਤ ਪਾਵੈਂ।ਹਮਪੀਛੈ ਬਿਚ ਬਾਸਿ ਹੈਂ–ਇਮ ਚਿਤ ਦ੍ਰਿੜਤਾਵੈ।ਤਉ ਤੁਰਕ ਕੇ ਰਾਜ ਕਰਿ ਭਰਪੀਤਿ ਘਨੇਰੇ।ਦੁਤਿਯ ਪੰਜਾਬਾ ਭ੍ਰਾਤ ਤਿਹ, ਲਾਚਾਰ ਬਡੇਰੇ ॥ ੧੧ ॥ ਸੁੰਦਰ ਏਕ ਪ੍ਰਯੰਕ ਤਬਿ ਮੰਦਰ ਮਹਿ ਡਾਸਾ। ਕਰਜੋ ਬਿਠਾਵਨ ਸਤਿਗੁਰੂ ਆਚਰਜ ਬਿਲਾਸਾ।ਖਾਨ ਪਾਨ ਸਭਿ ਬਿਧਿ ਕਰੇ ਨਿਸ ਮਹਿ ਸੁਪਤਾਏ। ਪ੍ਰਾਤਿ ਉਠੇ ਕਰਿ ਸੌਚ ਕੋ ਜਲ ਘਨੋ ਅਨਾਏ ॥ ੧੨ ॥ ਕਰੀ ਰਦਨਧਾਵਨ[1] ਗੁਰੂ ਮੁਖ ਕਮਲ ਪਖਾਰਾ। ਪੁਨ ਚੌਂਕੀ ਪਰ ਖਰੇ ਹੁਇ ਮੱਜਨ ਤਨ ਧਾਰਾ। ਕਟ ਕੀ ਕਾਛ ਨਿਕਾਰ ਕਰਿ ਤਹਿਂ ਨੀਚੇ ਡਾਰੀ॥ਆੜਬੰਦ*ਅੰਤਰ ਹੁਤੋ ਦਿਢ ਕਸਜੋ ਸੁਧਾਰੀ॥੧੩॥ ਸੋ ਆਮਿਖ ਮਹਿ ਖੁਭਿ ਰਹਜੋ ਜਮਿ[2] ਸ਼ੁਣਤਿ ਸਾਥਾ। ਰਹੈ ਨਿਕਾਸ ਨ ਨਿਕਸਤੋ ਐਂਚਜੋ ਗਹਿ ਹਾਥਾ[3]। ਤਬਹਿ ਗੁਲਾਬੇ ਕੋ ਕਹਜੋ,ਕਰਿ ਜਤਨ ਨਿਕਾਸੋ। ਸਨੈ ਸਨੈ ਕਾਢਨ ਲਗਜੋ ਹੈ ਕੈ ਬਹੁ ਪਾਸੋ ॥੧੪॥ਸ਼ੰਕਤ ਚਿਤ ਗੁਰ ਨਗਨ ਤੇ ਨਹਿ ਦ੍ਰਿਗ ਕਰਿ ਹੇਰੇ। ਬਸਤ੍ਰ ਗਯੋ ਜਮ ਅਧਿਕ ਹੀ ਨਿਕਸਿ ਨ ਜਿਸ ਬੇਰੇ[4]। ਕਹਜੋ ਗੁਰੂ 'ਨਹਿ ਸ਼ੰਕ ਕਰਿ ਅਵਲੋਕਿ ਨਿਕਾਸੋ। ਪਿਤ ਸੁਤ ਦੋਸ਼ ਨ ਨਗਨ ਕੋ ਨਹਿ ਕੀਜੈ ਸਾਂਸੋ[5]'॥੧੫॥ ਤਉ ਗੁਲਾਬਾ ਸ਼ੰਕਤੋ ਜਲ ਡਾਰਿ ਭਿਗੋਵੈ।ਸਨੈ ਸਨੈ ਖਿਸਕਾਇ ਪਟ ਨਿਕਸਾਇ ਸੁ ਜੋਵੈ।ਜੁਗਲ ਉਰੂ ਤੇ ਐਂਚਿ ਕਰਿ,ਕਰਿ ਕਰਿ ਪਟ ਗੀਲਾ।ਨੀਠ ਨੀਠ ਕਾਢਨ ਕਰਜੋ ਪੁਨ ਪੁਨ ਕਰਿ ਢੀਲਾ ॥ ੧੬ ॥ ਅਪਰ ਕਾਛ ਪਹਿਰੀ ਬਹੁਰ ਸਭਿ ਬਸਤ੍ਰ ਸਜਾਏ। ਤਥਾ ਸ਼ਸਤ੍ਰ ਧਾਰਨ ਕਰੇ ਬੈਠੇ ਤਿਸ ਥਾਂਏ। ਖਾਨ ਪਾਨ ਤੈਸੇ ਕਰਜੋ ਸੋ ਦਿਵਸ ਬਿਤਾਯੋ। ਆਇ ਗੁਲਾਬੇ ਨਿਕਟ ਤਬਿ ਕਰ ਜੋਰਿ ਅਲਾਯੋ॥੧੭॥'ਮਹਾਰਾਜ! ਕਨਾ ਅਸਨ ਅਬਿ ਕਰਿਵਾਵੋਂ

[1]ਦਾਤਣ। [2]ਜੰਮ ਗਿਆ ਸੀ। [3](ਆਪਣੇ) ਹੱਥ ਨਾਲ (ਜਦ) ਫੜਕੇ ਖਿੱਚਿਆ ਤਾਂ ਖਿੱਚਣ ਤੇ ਭੀ ਨਾ ਨਿਕਲਿਆ। [4]ਜਿਸ ਵੇਲੇ ਨਾ ਨਿਕਲਿਆ। [5]ਸ਼ੰਕਾ ਨਾ ਕਰ।

*ਜਦੋਂ ਬੜਾ ਲੰਮਾ ਪੈਂਡਾ ਦੌੜਨਾ ਪਏ ਤਾਂ ਤੇੜ ਇਕ ਕਪੜਾ ਬੱਧਾ ਜਾਂਦਾ ਹੈ ਜੋ ਜਾਂਘੀਏ ਤੇ ਲੰਗੋਟ ਢਾਂਕ ਹੁੰਦਾ ਹੈ। ਇਸ ਨਾਲ ਬਹੁਤ ਦੌੜਨ ਵਿਚ ਸਹੂਲਤ ਹੁੰਦੀ ਤੇ ਕਈ ਖੇਚਲਾਂ ਤੋਂ ਬਚਾ ਹੁੰਦਾ ਹੈ। ਚਮਕੌਰ ਤੇ ਪੈਦਲ ਟੁਰਨ ਵੇਲੇ ਪਤਾ ਸੀ ਕਿ ਕਈ ਕੋਸ ਤ੍ਰਿਖੇ ਟੁਰਨਾ ਹੋਣਾ ਹੈ। ਜਾਪਦਾ ਹੈ ਕਿ ਇਸ ਲਈ ਪਹਿਲੋਂ ਹੀ ਕੋਈ ਕਪੜਾ ਲਕ ਨੂੰ ਕੱਸ ਪਾ ਦੇਂਦ ਕਾਲਾ ਬੰਨ੍ਹ ਲਿਆ ਹੈ ਜੋ ਐਤਨਾ ਪੈਂਡਾ ਦੌੜਨ ਕਰਕੇ ਮਾਸ ਵਿਚ ਖੁੱਭ ਗਿਆ ਸੀ।

ਤਮਾਰਾ। ਜਿਸ ਪਰ ਰੁਚਿ ਹੁਇ ਆਪ ਕੀ ਸੋ ਬਨਹਿ ਅਹਾਰਾ'। ਕਰਨ ਪਾਰਖਾ ਤਿਨਹੁੰ ਕੀ ਗੁਰ ਹੁਕਮ ਬਖਾਨਾ। 'ਆਮਿਖ ਆਨਹੁੰ ਛਾਂਗ ਇਕ ਝਟਕੈਂ ਨਿਜ ਪਾਨਾ[1]'॥ ੧੯॥ ਤਬਹਿ ਗੁਲਾਬੇ ਖੋਜਿ ਕੈ ਦੇ ਮੋਲ ਸੁ ਲਯਾਯੋ। ਸ਼੍ਰੀ ਪ੍ਰਭੁ ਕੇ ਢਿਗ ਲੈ ਗਯੋ ਤਹਿੰ ਖਰੇ ਟਿਕਾਯੋ।ਤੁਪਕਮਾਰਿ ਝਟਕਾ ਕਰਨੋ ਭਾ ਸ਼ਬਦ ਉਚੇਰੇ। ਸੁਨਤਿ ਗੁਲਾਬਾ ਥਰਹਰਨੋ ਬਿਦਤੈ ਨਰ ਹੋਰੇ[2]॥ ੧੯॥ ਇਕਿ ਦਿਸ਼ ਹੁਤੋ ਪੜੋਸ ਕੋ ਘਰ ਦਿਜ ਕੋ ਥਾਸਾ। ਦੁਤਿਯ ਦਿਸ਼ਾ ਸੱਯਦ ਬਸੈ ਬਹੁ ਨਿਕਟ ਅਵਾਸਾ। ਬਿੱਪ੍ਰ ਬਿਲੋਕੋ ਉਕਸਿਕੈ ਗੁਰ ਰੂਪ ਪਛਾਨੇ। ਆਗੇ ਗਯੋ ਅਨੰਦਪੁਰਿ ਤਹਿੰ ਦਰਸ਼ਨ ਠਾਨੇ ॥੨੦॥ ਛਾਰਿ ਪਤਾਸੇ ਥਾਲ ਮਹਿੰ ਧਰਿ ਬੀਚ ਜਨੇਊ।ਆਨਿ ਅਚਾਨਕ ਘਰਬਰਨੋ ਨਹਿੰ ਰੋਕਨੋ ਕੋਊ। ਗੁਰ ਕੋ ਆਸ਼ਿਖ ਦੇਇ ਕਰਿ ਧਰਿ ਥਾਲ ਅਗਾਰੀ। ਪੰਚ ਮੁਹਰ ਨਿਜ ਹਾਥ ਲੈ ਪ੍ਰਭੁ ਤਿਸ ਮਹਿੰ ਡਾਰੀ ॥ ੨੧ ॥ਪੁਨ ਅਸੀਸ ਕੋ ਬਿੱਪ੍ਰ ਦੇ ਨਿਜ ਸਦਨ ਪਹੁਚਾ। ਡਰੇ ਗੁਲਾਬ ਪੰਜਾਬ ਉਰ ਨਹਿੰ ਬੋਲਤਿ ਊਚਾ।–ਜਾਨ ਜਾਇ ਪੁਰਿ ਨਗਰ ਸਭਿ ਮੁਝ ਆਨਿ ਗਹੈ ਹੈਂ। ਸਤਨ ਛੁਟਨ ਕੋ ਪੁਨ ਕਹਾਂ ਨਾਹਕ ਮਰਿ ਜੈਹੈਂ–॥੨੨॥ਆਮਿਖ ਕੋ ਕਰਿ ਪਾਕ ਤਬਿ ਆਛੇ ਸੁਧਰਾਯੋ। ਖਲਰੀ ਚਾਰੋਂ ਚਰਨ ਅਜ ਇਕ ਥਾਨ ਟਿਕਾਯੋ। ਕਿਤਿਕ ਸਮੈਂ ਬੀਤਨੋ ਜਬੈ ਇਕ ਨਿਕਟ ਮਸੀਤਾ ।ਕਾਜ਼ੀ ਬਾਂਗ ਪੁਕਾਰ ਕਰਿ ਬੋਲਨੋ ਨਿਰਭੀਤਾ ॥ ੨੩ ॥ ਸੁਨਿ ਸਤਿਗੁਰ ਉਠਿ ਪਲੰਘ ਤੇ ਲੈ ਖਲਰੀ ਛਾਂਗਾ[3]।ਪਗ ਸਿਰ ਬੀਚ ਲਪੇਟ ਕਰਿ[4] ਗਮਨੇ ਤਿਤ ਆਗਾ। ਕੋਸ਼ਠ ਕੋਸ਼ਠ ਗਨ ਉਲੰਘਿ[5] ਪਹੁੰਚੇ ਤਹਿੰ ਜਾਈ। ਖਰੋ ਪੁਕਾਰਤਿ ਬਾਂਗ ਜਹਿੰ ਊਚੇ ਥਲ ਲਾਈ ॥ ੨੪ ॥ ਤਿਸ ਕੋ ਸਿਰ ਕੋ ਤਾਕ ਕਰਿ ਮਾਰੀ ਤਤਕਾਲਾ। ਪਗੀਆ ਉਤਰੀ ਧਰਿ ਪਰੀ ਭਾ ਕਸ਼ਟ ਬਿਸਾਲਾ। ਕੋਸ਼ਠ ਕੋਸ਼ਠ ਪੰਥ ਜੋ ਗੁਰ ਪਹੁੰਚੇ ਆਈ*। ਇਤ ਉਤ ਕਾਜ਼ੀ ਦੇਖਿਕੈ ਬਡ ਰੌਰ ਉਠਾਈ॥੨੫॥ ਹਤਨਹਾਰ ਦੇਖਨੇ ਨਹੀਂ ਭੂਸ਼ਨ ਮੁਖਧਾਰੀ। ਬਿਸਮਾਨਨੋਂ ਚਿਤਵਤਿ ਭਯੋ–ਨਭ ਤੇ ਕਿਨ ਮਾਰੀ–। ਖਲਰੀ ਵਹਿਰ ਮਸੀਤ ਤੇ ਤਤ-ਕਾਲ ਬਗਾਈ। ਮਾਰਿ ਖਾਇ ਮਤਿਮੰਦ ਤਬਿ ਪੁਨ ਮੌਨ ਰਹਾਈ ॥ ੨੬॥ ਭੂਲਨੋ ਬਾਂਗ ਨਿਵਾਜ਼ ਕੋ ਨਿਜ ਸਦਨ ਸਿਧਾਰਾ। ਇਤ ਸਤਿਗੁਰ ਅਚਵਨ

[1]ਆਪਣੀ ਹੱਥੀਂ ਝਟਕਾਵਾਂਗੇ। [2](ਮਤਾਂ ਲੋਕ) ਦੇਖਣ ਲਈ ਆ ਜਾਣ (ਕਿ ਕਿਉਂ ਬੰਦੂਕ ਚੱਲੀ ਹੈ ਤਾਂ) ਗੱਲ ਖੁੱਲ੍ਹ ਜਾਵੇਗੀ। [3]ਬੱਕਰੇ ਦੀ। [4]ਪੈਰ ਤੇ ਸਿਰੀ (ਬੱਕਰੇ ਦੀ ਖੱਲ ਵਿੱਚ) ਲਪੇਟ ਕੇ। [5]ਕੋਠੇ ਕੋਠੇ ਸਾਰੇ ਲੰਘਕੇ

*ਕਥਨੀ ਕਰ ਮਸਜ਼ਦ ਜਥੇ ਪੈਰਾ *ਸਿਧਾਰਕ।

ਲਰੀ ਭਾ ਤਮਾਰ ਅਹਾਰਾ।ਛਾਂਗ। ਮਾਸ ਕੋ ਅਚਵਤੇ ਤਿਸ ਅਸਥਿ ਬਗਾਵੈਂ। ਦਿਜ ਅਰੁ ਸੱਯਦ ਕੇ ਸਦਨ ਗਿਰ[1] ਨਾਦ ਉਠਾਵੈਂ ॥ ੨੭ ॥ ਬਿੱਪ੍ਰ ਬਿਲੋਕੇ ਜਾਨਿ ਸਭਿ ਨਹਿੰ ਕਛੂ ਉਚਾਰੀ। ਦੇਖਤਿ ਸੱਯਦ ਬਹੁ ਰਿਸਨੈ ਬੋਲਤਿ ਦੇ ਗਾਰੀ। 'ਸੁਨਹੁ ਗੁਲਾਬੇ! ਮੰਦਮਤਿ ਹਮ ਪਰਦਾ ਢਾਕਾ। ਸਿੰਘ ਦੁਰਾਏ ਸਦਨ ਮਹਿੰ ਤੁਝ ਭੈ ਨਹਿੰ ਕਾਂ ਕਾ ॥ ੨੮ ॥ ਹੋਨੇ ਦੇਹੁ ਪ੍ਰਭਾਤ ਕੋ ਹਮ ਜਾਇ ਪੁਕਾਰੈਂ। ਪਾਤਿਸ਼ਾਹ ਕੇ ਲਸ਼ਾਇ ਨਰ ਘਰ ਤੋਹਿ ਦਿਖਾਰੈਂ।ਪੇਟ ਚਾਕ[2] ਤੁਵ ਕੁਟੰਬ ਕੋ ਗਹਿ ਸੋ ਕਰਿਵਾਵੈਂ। ਹਮਰੇ ਘਰ ਮਹਿੰ ਅਸਥਿ ਇਹ ਨਿਰਭੈ ਗਿਰਵਾਵੈਂ' ॥ ੨੯ ॥ ਤਬਹਿ ਗੁਲਾਬ ਪੰਜਾਬ ਛਰਿ ਤਿਨ ਢਿਗ ਕਰ ਜੋਰੇ। 'ਕਰਹੁ ਛਿਮਾ ਤੁਮ ਆਜ ਕੀ ਇਹ ਗਮਨੈਂ ਭੋਰੇ। ਸਦਾ ਪੜੋਸੀ ਬਸਹੁ ਢਿਗ ਇਹ ਕਰਹੁ ਅਸਾਨਾ। ਹਮ ਅਧੀਨ ਤੁਮਰੇ ਰਹੈਂ ਹਹੁ ਪੀਰ ਮਹਾਨਾ[3]' ॥ ੩੦॥ ਨਹਿੰ ਥਰਜੇ ਤੇ ਜਥਿ ਹਟੇ ਗੁਰ ਮੁਹਰ ਬਗਾਈ। ਪਰੀ ਸਦਨ ਮਹਿੰ ਦੇਖਿਕੈ ਬੀਨਤਿ ਸਮੁਦਾਈ। ਅਧਿਕ ਦਰਬ ਕੇ ਲੋਭ ਮਹਿੰ ਲੇ ਤੁਸ਼ਨਿ ਹੋਏ।ਨਹਿੰ ਉਕਸੇ ਬੋਲੇ ਨ ਪੁਨ ਪਰਿ ਘਰਮਹਿੰ ਸੋਏ*॥ ੩੧ ॥ ਇੱਤਮਾਦਿਕ ਕਹਿ ਲੋਭ ਦੇ ਰਿਸ ਤਿਨਹੁੰ ਬਿਨਾਸ਼ੀ। ਘਰ ਮਹਿੰ ਬਰ ਮਸਲਤ ਕਰੀ ਨਰ ਨਾਰਿਨਿ ਤ੍ਰਾਸੀ[4]। 'ਬਡੀ ਨਿਸਾ ਤੇ ਆਜ ਉਠਿ ਗੁਰ ਰੁਖਸਦ ਕੀਜੈ। ਛਪੇ ਰਹੈਂ ਨਹਿੰ ਛਰ ਰਹੈਂ[5], ਤੁਮ ਆਪ ਬਚੀਜੈ' ॥ ੩੨ ॥ ਇੱਤਮਾਦਿਕ ਗਿਲਤੀ ਗਿਨੀ ਸਭਿ ਧੀਰਜ ਖੋਈ।ਦੇਤਿ ਕਸੌਟੀ ਗੁਰੂ ਜੀ ਸਹਿ ਸਕੈ ਨ ਕੋਈ।ਗੁਰ ਪ੍ਰਸਾਦਿ ਛਕਿ ਲੀਨ ਤਥਿ ਜਲ ਪਾਨ ਪਖਾਰੇ। ਥਿਰ ਪ੍ਰਯੰਕ ਪਰ ਗੁਰ ਭਏ ਕਿਸ ਤ੍ਰਾਸ ਨ ਧਾਰੇ ॥ ੩੩ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮ ਰੁਤੇ 'ਮਾਡੀ ਵਾਰੇ' ਪ੍ਰਸੰਗ ਬਰਨਨੇ ਨਾਮ ਛੱਬੀਤ੍ਰਿੰਸਤੋ ਅੰਸੂ ॥ ੬੫॥ ੪੬. [ਉੱਚ ਦੇ ਪੀਰਾਨ ਪੀਰ]।

ਦੋਹਰਾ।ਪਸਰੀ ਸੋਨਾ ਤੁਰਕ ਕੀ ਚਹੁੰ ਵਿਸ਼ ਮਹਿੰ ਪੁਰਿ ਗ੍ਰਾਮ। ਦਸ ਹਜ਼ਾਰ ਪਹੁੰਚਨੈ ਇਤੇ ਗੁਰ ਖੋਜਨਿ ਕੇ ਕਾਮ ॥ ੧ ॥ ਸ੍ਰੈਯਾ ਛੰਦ। ਨਬੀ ਬਖ਼ਸ਼ ਖਾਂ

[1]ਛਿੱਗਣ ਨਾਲ। [2]ਪੇਟ ਪਾੜਨਾ। [3]ਤੁਸੀਂ ਪੀਰ ਹੋ ਵਡੇ। [4]ਭਾਵ ਗੁਲਾਬੇ ਦੇ ਘਰ ਦੇ ਮਨੁੱਖ ਤੇ ਤੀਵੀਆਂ ਡਰੀਆਂ ਹੋਈਆਂ ਨੇ ਸਲਾਹ ਕੀਤੀ। [5]ਨਾਂ ਛਪਕੇ ਰਹਿੰਦੇ ਹਨ ਤੇ ਨਾਂ ਹੀ ਡਰਦੇ ਹਨ।

*ਕਵਿ ਜੀ ਸਤਿਗੁਰੂ ਜੀ ਦੀ ਨਿਰਭੈਤਾ ਦਿਖਾ ਰਹੇ ਹਨ, ਇਕ ਪਾਸੇ ਇਸ ਵਲਾਂ ਵਿਚ ਭੀ ਅਡੋ ਹਨ, ਦੂਜੇ ਪਾਸੇ ਆਪਣੇ ਸੇਵਕ ਤੇ ਮਿਹਰ ਕਰਨੀ ਹੈ ਉਸ ਦੀ ਕਸਵਟੀ ਹੋ ਰਹੀ ਹੈ, ਤੀਜੇ ਪਾਸੇ ਨੀਤੀ ਟੁਰ ਰਹੀ ਹੈ, ਅੰਦਰ ਗੁਆਂਢ ਦੇ ਲੋਕ ਪਛਾਣ ਲਏ ਹਨ ਕਿ ਲੈਂਡੀ ਹਨ, ਪਰਦਾ ਢਕੀ ਰੱਖਣਗੇ, ਪਰ ਥੋੜਾ ਕਾਲ, ਜਦੋਂ ਵਧੇਰੇ ਲੋਭ ਮਿਲਿਆ ਤਾਂ ਇਹ ਇਤਬਾਰ ਯੋਗ ਪੜੋਸ ਨਹੀਂ ਹੈ।

ਤਿਸ ਹੀ ਦਲ ਮਹਿੰ ਗੁਰ ਕੀ ਤਨਕ ਭਨਕ[1] ਸੁਨਿ ਕਾਨ। ਖੋਜਤਿ ਪੁਰਿ ਮਹਿੰ ਇਤ ਉਤ ਘਰ ਫਿਰ ਦੁਰ ਦੁਰ ਸਭਿ ਤੇ ਚਹਿਤ ਪਛਾਨ।ਆਗੈ ਗੁਰ ਢਿਗ ਰਹੈ ਬਹੁਤ ਚਿਰ ਬੀਚੋ ਆਨਿ ਮਹਾਨ ਕਿਕਾਨ[2]। ਕੁਛਕ ਚਾਕਰੀ ਭੀ ਤਬਿ ਕੀਨੀ ਲੀਨਿ ਦਰਬ ਕੋ ਕਰਿ ਗੁਜ਼ਰਾਨ ॥ ੨ ॥ ਸਿਮਰਨ ਸਮੈਂ ਕਰਨੋ[3] ਸੋ ਮਨ ਮਹਿੰ ਚਾਹਨੋ ਚਿਤ ਮਹਿੰ ਭਲੋ ਬਿਚਾਰ।–ਹਮ ਤੇ ਸਰੈ ਸੇਵ ਸਤਿਗੁਰ ਕੀ ਯਾਂ ਤੇ ਨੀਕੀ ਅਪਰ ਨ ਕਾਰ–। ਸਦਨ ਗੁਲਾਬੇ ਕੇ ਤਬਿ ਆਏ ਸੁਨਿ ਸ਼੍ਰੀ ਪ੍ਰਭੁ ਨੇ ਲੀਏ ਹਕਾਰ। ਦਰਸ਼ਨ ਤੇ ਅਭਿਬੰਦਨ ਕਰਿਕੈ ਬੈਠਿ ਗਏ ਢਿਗ ਕੀਨਿ ਉਚਾਰ ॥ ੩ ॥ 'ਹਮ ਰਾਵਰ ਕੇ ਚਾਕਰ ਤਿਮ ਹੀ ਜਿਮ ਆਗੇ ਤੁਮ ਕਰਤੇ ਕਾਰ[4]। ਅਬਿ ਜੋ ਉਚਿਤ ਹੋਇ ਫੁਰਮਾਵਹੁ ਕਰਹਿੰ ਸੁ ਹਮ ਨਹਿੰ ਕੋ ਤਕਰਾਰ[5]'। ਸੁਨਿ ਗੁਰ ਭਨਨੋਂ 'ਰਹਹੁ ਢਿਗ ਹਮਰੇ, ਗਮਨਹਿੰ ਸੰਗ ਚਲੋ ਹਿਤ ਧਾਰਿ। ਜਬਿ ਹਮ ਖ਼ੁਸ਼ੀ ਦੇਹਿੰ ਤਬਿ ਹਟੀਅਹਿ, ਕਾਰਜ ਇਹੀ ਦਿਵਸ ਦੋ ਚਾਰ' ॥ ੪ ॥ ਮਾਨਿ ਬੈਨ ਕੋ ਬੋਲੇ 'ਬਿਹਤਰ[6]!' ਰਹੇ ਕਿਸੀ ਕੇ ਘਰ ਤਬਿ ਜਾਇ। ਸੁਪਤੇ ਸਤਿਗੁਰ ਬਹੁਰ ਜਾਮਨੀ ਆਪ ਆਪਨੇ ਸਿਖ ਸਭਿ ਥਾਂਇ। ਸਹਤਿ ਕੁਟੈਬ ਗੁਲਾਬਾ ਸੁਪਤਨੋ–ਤੁਰਕ ਪਕਰਿ ਲੇ ਦੇਹਿੰ ਸਜ਼ਾਇ–। ਤ੍ਰਾਸ ਧਰੇ ਉਰ ਜਾਗਤਿ ਬੈਠਨੋ–ਗੁਰ ਕੋ ਦੁਖਸਦਕਰੋਂ ਬਨਾਇ–॥੫॥ਸਵਾ ਜਾਮਜਬਿ ਰਹੀ ਜਾਮਨੀ ਪੰਚ ਰਜਤਪਣ ਲੇ ਇਕ ਥਾਨ। ਸਤਿਗੁਰ ਸੁਪਤ ਜਗਾਵਨ ਕੀਨੇ ਆਗੇ ਧਰਿ ਕਰਿ ਜੋਰੇ ਪਾਨ। ਪਿਖਿ ਬਿਦਾਇਗੀ ਸਤਿਗੁਰ ਬੋਲੇ 'ਕਹਾਂ ਗੁਲਾਬਾ ਤੈਂ ਕ੍ਰਿਤਿ ਠਾਨਿ। ਧੀਰਜ ਧਰਹੁ ਨ ਭਰਮਹੁ ਉਰ ਮਹਿੰ ਪੂਰਬ ਸਮਸਰ ਬਨਿ ਸਵਧਾਨ' ॥ ੬ ॥ 'ਸ਼੍ਰੀ ਸਤਿਗੁਰ ਤੁਮ ਸਮਰਥ ਸਭਿੰ ਬਿਧਿ ਮੈਂ ਗ਼ਰੀਬ ਅਬਿ ਮਾਰਨੋ ਜਾਇਗਹੈਂ ਤੁਰਕ ਲੈ ਕੈਦ ਕਰਹਿੰਗੇ ਸਭਿ ਕੁਟੈਬ ਜੁਤਿ ਦੇਹਿੰ ਸਜ਼ਾਇ'।ਤ੍ਰਸਤਿ ਰਿਦੇ ਪਿਖਿ[7]*ਸਤਿਗੁਰ ਬੋਲੇ 'ਅਹੋ ਗੁਲਾਬਾ[8]!ਨਹਿੰ ਭਰਮਾਇ। ਜਿਹ ਗੁਰ ਡਾਢੇ ਤਿਹ ਸਿਖ ਡਾਢੇ ਲਗਨ ਨ ਪਾਵੈ ਤਾਤੀ ਵਾਇ' ॥ ੭ ॥ "ਸ਼੍ਰੀ ਸਤਿਗੁਰ ਤੁਮ ਸਮਰਥ ਬਡ ਬਲ ਮੈਂ ਮਾੜੇ, ਕਿਮ ਹੈ ਨ ਬਚਾਇ। ਬਹੁਰ ਉਪਾਇ ਨ ਕੋ ਬਨਿ ਆਵੈ ਜਬਿ ਪੁਰਿ

[1]ਥੋੜੀ ਜਿਹੀ ਕਣਸੋ। [2]ਘੋੜੇ। [3]ਸੋ ਸਮਾਂ ਯਾਦ ਕੀਤਾ। [4]ਆਪਦੀ ਸੇਵਾ ਜਿਵੇਂ ਅੱਗੇ ਕਰਦੇ ਰਹੇ ਸਾਂ। [5]ਮੁਰਾਦ ਹੈ ਕਿ ਕਿਸੇ ਗੱਲੇ ਇਨਕਾਰ ਨਹੀਂ। [6]ਅੱਛੀ ਗੱਲ ਜੀ! [7](ਉਸਦਾ) ਦਿਲ ਡਰਿਆ (ਦੇਖਕੇ)। [8]ਗੁਲਾਬਾ ਬੋਲਿਆ। *ਪਾਃ–ਤ੍ਰਸਤਿ ਰਿਦੇ ਤ੍ਰੈ।

ਮਹਿ ਹੋਵਹੁ ਬਿਦਤਾਇ'।ਪੁਨ ਪ੍ਰਭੁ ਭਨਸੋ 'ਨਹੀਂ ਤੁਮ ਮਾਝੇ,ਗੁਰੂ ਪੀਨ[1] ਤੁਹਿ ਪੀਨ ਬਨਾਇ। ਥੀਕੋ ਬਾਰ ਨ ਹੋਵਨ ਪਾਵੈ ਅੰਗ ਸੰਗ ਨਿਤ ਬਨਹਿੰ ਸਹਾਇ' ॥ ੮ ॥ ਬਹੁਰ ਗੁਲਾਬੇ ਡਰ ਧਰਿ ਭਾਖਸੋ 'ਮੈਂ ਮਾਝੇ ਨਹਿੰ ਬਚਿਬੋ ਹੋਇ'।ਸੁਨਿ ਪ੍ਰਭੁ ਕਹਸੋ'ਰਹਹੁ ਤੁਮ ਮਾਝੇ ਪਦ ਜੋਰਾਵਰ[2]'ਲਿਯੋ ਨ ਕੋਇ'। ਜਬਿ ਸਤਿਗੁਰ ਕੁਰਖੇਤਰ ਗਮਨੇ ਉਤਰੇ ਤਬਿ ਚਮਕੌਰ ਸੁ ਜੋਇ। ਹੁਤੋ ਨਿਹਾਲਾਗ੍ਰਾਮ ਚੌਧਰੀ ਸੇਵਾ ਕਰੀ ਭਾਉਧਰਿ ਸੋਇ॥੯॥ਸੁਨਿਸੁਨਿ ਸੰਗਤਿ ਦਰਸ਼ਨ ਕੋ ਹਿਤ ਮਿਲੀ ਆਇ ਲੈ ਅਨਿਕ ਅਕੋਰ। ਮਾਛੀਵਾਰੇ ਕੀ ਖੱਤ੍ਰਾਣੀ ਸੁਨਿ ਪਹੁੰਚੀ ਉਰ ਪ੍ਰੇਮ ਨਿਹੋਰਿ। ਸੂਖਮ ਬਸਤ੍ਰ ਥਾਨ ਇਕ ਆਨਸੋਂ ਅਰਪਸੋ ਨਮੋ ਕਰੀ ਕਰ ਜੋਰਿ।ਸ੍ਰੀ ਮੁਖ ਤੇ ਪਿਖਿ ਕਰਿਹੁ ਰਮਾਯਹੁ 'ਸਿੱਖਣੀਏ ! ਜਾਚਹੁ ਚਿਤ ਲੰਰਿ' ॥ ੧੦ ॥ ਕਰਿ ਬੰਦਨ ਖੱਤ੍ਰਾਣੀ ਭਾਖਸੋ 'ਪਾਤਸ਼ਾਹੁਮੇਰੀ ਅਰਦਾਸਾਭਈਬ੍ਰਿਧਾ,ਮੈਂ ਗਮਨਸੋ ਜਾਇ ਨ,ਕਿਮਪਹੁੰਚੌਂ ਰਾਵਰ ਕੇ ਪਾਸ। ਸੂਖਮ ਸੂਤ ਕਾਤ ਕਰਿ ਨਿਤ ਹੀ ਭੇਟ ਦੇਤਿ ਮੈਂ ਸੁੰਦਰ ਬਾਸ[3]। ਕਿਮ ਦਰਸ਼ਨ ਮੁਝ ਪ੍ਰਾਪਤਿ ਹੋਵਹਿ, ਇਹ ਕਿਮ ਪੂਰਨ ਹੋਵੈ ਆਸ'॥੧੧॥ਸੁਨਿ ਗੁਰ ਕਹਸੋ'ਬਸਤ੍ਰ ਹਮ ਲੈ ਹੈਂ ਜਹਿੰ ਤੂੰ ਬਸਹਿੰ ਤਿਸੀ ਪੁਰਿ ਆਇ। ਕਾਤ ਬਨਾਇ ਤਮਾਰ ਕਰਿ ਰਹੀਯਹਿ ਪਹਿਰੈਂਗੇ ਨਿਜ ਅੰਗ ਸਜਾਇ।ਮਹਾਂਪ੍ਰਸਾਦ ਅਚਹੁ ਲੈ ਹਮ ਤੇ'ਇਮ ਕਹਿ ਸਤਿਗੁਰਦਿਯੋ ਸੁ ਖਾਇ। ਹੁਇ ਅਨੰਦ ਪੁਨ ਸਦਨ ਸਿਧਾਰੀ[4] ਕਾਤ ਬਸਤ੍ਰ ਤਿਨ ਧਰਸੋ ਬਨਾਇ॥੧੨॥ ਤਿਸ ਕੋ ਕਹਸੋ ਹੁਤੋ ਜਿਮ ਪੂਰਬ ਸੋ ਸਿਮਰਨ ਕਰਿ ਗੁਰ ਤਿਸ ਕਾਲ। ਕਹਸੋ ਗੁਲਾਬੇ ਸੋਂ ਤਿਸ ਛਿਨ ਮਹਿੰ 'ਛੱਤ੍ਰਾਣੀ ਜੋ ਬ੍ਰਿਧਾ ਬਿਸਾਲ। ਕਰਹੁ ਹਕਾਰਨ ਸੰਗ ਸੁ ਆਨਹੁ ਤਿਸ ਕੀ ਪੂਰਹਿੰ ਕਾਮਨਾ ਹਾਲ[5]'।ਸੁਨਤਿ ਹੁਕਮ ਕੋ ਗਯੋਤੁਰਤ ਤਬਿਜਹਾਂ ਸਦਨ ਥੋ ਖੋਜਿ ਉਤਾਲ ॥ ੧੩ ॥ ਭੇਤ ਬਤਾਯਹੁ ਸਕਲ ਗੁਰੂ ਕੋ, ਸੁਨਿ ਹਰਖੀ ਪਰਖੀ ਸਭਿ ਬਾਤ। ਸੂਖਮ ਬਸਤ੍ਰ ਥਾਨ ਦੈ ਲੈ ਕਰਿ ਚਲਿ ਆਈ ਬਿਰਧਾ ਉਤਲਾਤਿ। ਧਰਿ ਅਕੋਰ, ਕਰ ਜੋਰਿ ਨਮੋ ਕਰਿ, ਹੋਰਿ ਹੋਰਿ ਕਰਿ ਸੁੰਦਰ ਗਾਤ। ਅਧਿਕ ਮੁਦਤਿ ਮਨ ਪ੍ਰੇਮ ਉਦਤਿ ਹੁਇ'ਧੰਨ ਭਾਗ ਮੈਂ ਪਿਖਿ ਸੱਖਜਾਤ' ॥ ੧੪ ॥

---

[1]ਤਕੜਾ । [2]ਤਕੜਾਈ ਦੀ ਪਦਵੀ । [3]ਬਸਤਰ । [4]ਇਥੋਂ ਤਾਈਂ ਮਾਛੀਵਾੜੇ ਦੀ ਖੱਤ੍ਰਾਣੀ ਦਾ ਪਿਛਲਾ ਪ੍ਰਸੰਗ ਕਿਹਾ ਹੈ ਜਦੋਂ ਕੁਰਖੇਤਰ ਤੋਂ ਮੁੜਦਿਆਂ ਸਤਿਗੁਰਾਂ ਨੂੰ ਓਹ ਚਮਕੌਰ ਮਿਲੀ ਸੀ । [5]ਹੁਣੇ ਹੀ ।

ਗੁਰ ਪ੍ਰਸੰਨ ਹੁਇ ਕਹਜੋ ਤਾਂਹਿ ਕੋ 'ਭੇਟ ਅੰਤ ਕੀ ਹਮ ਨੇ ਲੀਨ। ਅੰਤ ਸਮਾਂ ਪੁਨਜੋ ਅਬਿ ਤੋਰੋ,ਤਜਿ ਤਨ ਉੱਤਮ ਪਦ ਕੋ ਦੀਨਿ'। ਕਰਿ ਦਰਸ਼ਨ ਕੋ ਗਮਨੀ ਸੋ ਪੁਨ ਬਾਕ ਗੁਲਾਬੇ ਸਨ ਗੁਰ ਕੀਨ। 'ਸਿਯਨਹਾਰ ਤੇ ਤੁਰਤ ਸਿਵਾਵਹੁ, ਗਰ ਪੈਰਾਹਨ ਬਨੈ ਨਵੀਨ' ॥ ੧੫ ॥ ਸੁਨਿ ਕਰਿ ਜਾਇ ਤਯਾਰ ਕਰਿਵਾਯਹੁ ਏਕ ਚਾਦਰਾ ਅਰੁ ਗਰ ਚੀਰ[1]। ਬਹੁਰ ਕਹਜੋ 'ਕਰਿ ਸ਼ਸਤ੍ਰਾਮ ਬਰਨ ਪਟ ਲੈ ਕਰਿ ਆਵਹੁ ਹਮਰੇ ਤੀਰ'। ਨਬੀ ਗ਼ਨੀ ਖਾਂ ਤਬਿ ਚਲਿ ਆਏ ਨਿਕਸਨ ਭੇਵ ਕਹਜੋ ਗੁਰ ਧੀਰ।'ਲੇਹੁ ਪ੍ਰਯੰਕ ਉਠਾਇ ਸੀਸ ਪਰ ਉਲੰਘਹਿੰ ਤੁਰਕਨ ਭੀਰ ਬਹੀਰ' ॥੧੬॥ ਸੁੰਦਰ ਲੀਨ ਪ੍ਰਯੰਕ ਏਕ ਤਬਿ ਸੁਖਮ ਆਸਤਰਨ ਤੇ ਛਾਇ।ਚਹੁੰ ਪਾਵਨ ਸਨ ਪੰਖ ਮੋਰਕੇ ਬਾਂਧੇ ਆਛੀ ਰੀਤ ਬਨਾਇ। ਅਪਰ ਛਰੀ ਬਾਂਧੀ ਸੰਗ ਤਿਨ ਕੇ ਹਿਤ ਛਾਇਆ ਕੋ ਚਾਰਹੁੰ ਥਾਇ। ਮੁੱਠਾ ਏਕ ਮੋਰ ਪਰ ਕੇਰਾ[2] ਇੱਤ੍ਰਾਦਿਕ ਤਯਾਰੀ ਕਰਿਵਾਇ ॥ ੧੭ ॥ ਬਸਤ੍ਰ ਤਯਾਰ ਕਰਿ ਲਯਾਇ ਹੁ ਲਾਬਾ ਗਰੇ ਪਿਰਾਹਨ ਸਤਿਗੁਰ ਪਾਇ। ਦੀਰਘ ਲਿਯੋ ਚਾਦਰਾ ਊਪਰ ਹਾਜੀ ਅਪਨੋ ਰੂਪ ਬਨਾਇ। ਨਹਿੰ ਦਸਤਾਰ ਸੀਸ ਪਰ ਰਾਖੀ ਪੀਛੇ ਕੋਸ਼ ਦੀਏ ਲਰਕਾਇ। ਛਾਦਿ ਚਾਦਰੇ ਸੋਂ ਦੁਤਿਪਾਵਤਿ ਤਮ ਪਟ ਮਹਿੰ[3] ਮੁਖਚੰਦ ਸੁਹਾਇ॥੧੮॥ ਚੜਿ ਬੈਠੇ ਗੁਰ ਤਿਸ ਪ੍ਰਯੰਕ ਪਰ ਸਿਰ ਪਰ ਚਾਰਹੁੰ ਲੀਨਿ ਉਠਾਇ।ਨਬੀ ਗ਼ਨੀਖਾਂ ਆਗਲ ਪਾਵੈ ਦੋਨਹੁੰ ਸਿਰ ਧਰਿ ਚਲਿ ਅਗਵਾਇ। ਧਰਮ ਸਿੰਘ ਅਰੁ ਮਾਨ ਸਿੰਘ ਜੁਗ ਪਾਛਲ ਪਾਵੈ ਸੀਸ ਧਰਾਇ। ਦਯਾ ਸਿੰਘ ਮੁੱਠਾ ਕਰ ਧਾਰਜੋ ਗਨ ਮੋਰਨ ਪਰ ਬੰਧ ਬਨਾਇ[4] ॥ ੧੯ ॥ ਨਿਕਸੇ ਪ੍ਰਥਮ ਬਜ਼ਾਰ ਪੰਥ ਕੋ ਸਨੈ ਸਨੈ ਗਮਨੈ ਇਸ ਭਾਂਤਿ। ਜੋ ਬੂਝੈ 'ਇਹ ਕੌਨ ਪ੍ਰਯੰਕ ਪਰ ਕਿਤ ਤੇ ਆਏ ਕਿਤ ਕੋ ਜਾਤ?'।ਨਬੀ ਗ਼ਨੀਖਾਂ ਉੱਤਰ ਦੇਂ ਤਿਨ'ਉੱਚ ਨਗਰ ਕੇ ਸੱਯਦ ਜ਼ਾਤ। ਹਾਜੀ ਅਹੈਂ, ਹੱਜ ਕਰਿ ਆਏ, ਮਨ ਕੀ ਮੌਜ ਸਹਤ ਬਿਚਰਾਤਿ*'॥੨੦॥ਸਿੰਘਨ ਸੀਸ ਸ਼ਸਤ੍ਰ ਜੋ ਅਪਨੀ ਸੰਗ ਚਾਦਰੇ

[1]ਗਲ ਦਾ ਬਸਤਰ। [2]ਮੋਰ ਦੇ ਖੰਭਾਂ ਦਾ।[3]ਕਾਲੇ ਕਪੜੇ ਵਿਚ।[4]ਮੋਰਾਂ ਦੇ ਬਹੁਤੇ ਪਰ ਇੰਨ੍ਹਕਾ।* ਜੋ ਫਿਕਰਾ ਇਥੇ ਵਰਤਿਆ ਹੈ ਉਹ ਇਹ ਸੀ 'ਉੱਚ ਦੇ ਪੀਰਾਨ ਪੀਰ ਹਨ'। ਉੱਚ ਦੇ ਪੀਰਾਂ ਦਾ ਵਡਕਾ ਗੁਰੂ ਨਾਨਕ ਦੇਵ ਜੀ ਨੂੰ ਮੱਕੇ ਤੇ ਹਿੰਦ ਵਿੱਚ ਮਿਲਿਆ ਤੇ ਪਰਮ ਪ੍ਰੇਮੀ ਸਾਂ। ਤਦ ਤੋਂ ਉੱਚ ਦੇ ਪੀਰ ਕੋਸ਼ਾ ਧਾਰੀ ਸਨ; ਤੇ ਹਰਿ ਗੁਰੂ ਜੀ ਦੇ ਸਮੇਂ ਗੱਦੀ ਨਸ਼ੀਨ ਸਤਿਗੁਰਾਂ ਨੂੰ ਮਿਲਦੇ ਰਹੇ ਹਨ, ਝਾਕਨਾ ਰੱਖਦੇ ਰਹੇ ਹਨ। ਇਸੇ ਕਰਕੇ ਮਹਾਰਾਜਾ ਰਣਜੀਤ ਸਿੰਘ

(ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ)

ਛਾਦਨ ਕੀਨਿ।ਗਮਨੇ ਸ਼੍ਰੀ ਪ੍ਰਭੁ ਜਾਤਿ ਅੱਗੂ ਕੋ ਪੂਜ ਤੁਰਕ ਗਨ ਕੇ ਬਨ ਪੀਨ[1]। ਸ਼ਰਧਾਵਾਨ ਬੰਦਨਾ ਠਾਨਹਿੰ ਹੋਰਹਿੰ ਅਦਭੁਤ ਰੂਪ ਨਵੀਨ।ਪੁਰਿ ਤੇ ਨਿਕਸਿ ਅੱਗੂ ਕੇ ਮਗ ਚਲਿ ਸ਼੍ਰੀ ਸਤਿਗੁਰ ਸਭਿ ਰੀਤਿ ਪ੍ਰਬੀਨ ॥੨੧॥ ਕੋਤਿਕ ਕੋਸ ਗਏ ਜਬਿ ਚਲਿ ਕੈ ਤਿਨਾ ਪਸਰੀ ਤੁਰਕਨ ਫੌਰ। ਫਿਰਹਿੰ ਹਜ਼ਾਰਹੁੰ ਇਤਉਤ ਡੋਲਤਿ ਪਰੇਹਜ਼ਾਰਹੁੰ ਕਰਿਕਰਿ ਡੇਰ। ਉਤਰਯੋ ਇਕ ਉਮਰਾਵ ਅਗਾਰੀ ਪੰਚ ਹਜ਼ਾਰ ਚਮੂੰ ਤਿਸ ਫੇਰ। ਨਿਕਟ ਪ੍ਰਯੰਕ ਗੁਰੂ ਕੋ ਗਮਨਯੋਂ ਕਿਤਿਕ ਸਿਪਾਹੀ ਆਵਤਿ ਹੋਰ ॥ ੨੨॥ ਜਾਇ ਕਹਯੋ ਉਮਰਾਵ ਅਗਾਰੀ 'ਇਕ ਪ੍ਰਯੰਕ ਪਰ ਚਢਯੋ ਸਿਧਾਇ। ਫੈਲੀ ਚਮੂੰ ਸਕਲ ਜਿਸ ਕਾਰਨ ਗੁਰ ਧਰਿ ਭੇਸ ਨਿਕਸ ਨਹਿੰ ਜਾਇ। ਥਾਨ ਥਾਨ ਪੁਰਿ ਗ੍ਰਾਮਨਿ ਮਹਿੰ ਸਭਿ ਜਿਤ ਕਿਤ ਖੋਜਤਿ ਹੈਂ ਸਮੁਦਾਇ। ਸਾਵਧਾਨ ਤੁਮ ਭੀ ਕ਼ਰਿ ਨਿਰਨੈ,ਨਰ ਨ ਓਪਰੇਤੇਂ ਨਿਕਸਾਇ[2]'॥੨੩॥ਸੁਨਿ ਉਮਰਾਵਪਠੇ ਸ਼ੁਭਮਤਿ ਨਰ,'ਬੂਝਹੁ ਜਾਇ ਪ੍ਰਯੰਕ ਪਰ ਕੌਇ?'। ਤੁਰਤ ਆਇ ਕਰਿ ਊਚੇ ਬੋਲੇ 'ਖਰੇ ਰਹਹੁ ਥਤਲਾਵਹੁ ਸੋਇ।ਕਿਤ ਤੇ ਆਏ,ਜਾਹਿੰ ਕਹਾਂ ਕੋ ਜਾਮਾ[3]ਕੌਨ ਆਪਕੋ ਹੋਇ'।ਨਬੀ ਗ਼ਨੀਖਾਂ ਉੱਤਰ ਦੀਨਸਿ 'ਇਹ ਸੱਯਦ ਉਚ ਬਾਸੀ ਜੋਇ ॥੨੪॥ ਕਰੀ ਹੱਜ ਹਾਜੀ ਏ ਦੀਰਘ ਜਹਾਂ ਮੌਜ ਤਹਿੰ ਨਿਤ ਬਿਚ-ਰੈਤਿ'।ਸੁਨਤਿ ਸਿਪਾਹੀ ਗਮਨੇ ਤੂਰਨ ਪਹੁੰਚਿ ਨਿਕਟ ਉਮਰਾਵ ਭਨੈਤਿ। 'ਸੱਯਦ ਇਹ ਹਾਜੀ ਹਜ ਕਰਿ ਕੈ ਫਿਰਤਿ ਆਪਨੇ ਮਤੈ ਮਤੰਤ। ਨਗਰ ਉੱਚ ਕੋ ਬਾਸੀ ਭਾਖਤਿ ਦੀਰਘ ਪੀਰ ਰੀਤਿ ਲਖਿਯੈਤਿ' ॥ ੨੫ ॥ ਸਕਲ ਕਚਹਿਰੀ ਸੁਨਿ ਗਨ ਤੁਰਕਨ ਮਸਲਤ ਕਰੀ 'ਗੁਰੂ ਨ ਸਿਧਾਇ। ਨਿਸ ਕੋ ਡੇਰੇ ਬਿਖੈ ਉਤਾਰਹੁ ਖਾਨ ਪਾਨ ਤੇ ਪਰਖਨੋ ਜਾਇ। ਹੋਤਿ ਫਜਰ ਕੇ

[1]ਤੁਰਕਾਂ ਦੇ ਭਾਰੇ ਪੂਜਨ ਬਣਕੇ। [2]ਓਪਰੇ (ਬਣਕੇ) (ਤੇਰੇ) ਨਰਾਂ ਪਾਸੋਂ ਨਿਕਲ ਨਾ ਜਾਣ (ਅ) ਓਪਰੇ ਨਰਾਂ ਭਾਵ ਨਾ ਪਛਾਣ ਸਕਣ ਵਾਲੇ ਤੇਰੇ ਨਰਾਂ ਪਾਸੋਂ ਮਤਾਂ ਨਿਕਲ ...ਣ। [3]ਫਾਰਸੀ ਜਾਮਹ=ਕਪੜਾ। ਪੰਜਾਬੀ ਮੁਹਾਵਰੇ ਵਿਚ ਜਨਮ, ਜ਼ਾਤ ਤੇ ਮਜ਼ਹਬ ਵਾਸਤੇ ਵਰਤੀਂਦਾ ਹੈ।

[ਪਿਛਲੇ ਪੰਨੇ ਦੀ ਬਾਕੀ ਟੂਕ]

ਦੇ ਸਮੇਂ ਭੀ ਇਨ੍ਹਾਂ ਨਾਲ ਸਿੱਖਾਂ ਪਯਾਰ ਕੀਤਾ ਸੀ। ਸੋ ਚੂੰਜੋ ਜੀ ਉਨ੍ਹਾਂ ਦੇ ਪੀਰ ਪੁੱਚ-ਮੁੱਚ ਸਨ। ਅਤੇ ਉਨ੍ਹਾਂ ਪੀਰਾਂ ਦਾ ਕੇ...ਧਾਰੀ ਹੋਣਾ ਮਸ਼ਹੂਰ ਸੀ। ਇਸ ਕਰਕੇ ਮੁੰਡਿਆਂ ਨੂੰ ਬਹੁਤ ਸੇਸਾ ਨਹੀਂ ਸੀ ਪੈ ਸਕਦਾ। ਕਵਿ ਜੀ ਨੇ ਉਸ ਵੇਲੇ ਵਰਤੇ ਗਏ ਫਿਕਰ ਦਾ ਵਿਸਥਾਰ ਕਰਕੇ ਦੱਸਿਆ ਹੈ, ਏਹੋ ਅਗਲੇ ਅੰਸੂ ਦੇ ਅੰਕ ੨੧ ਵਿਚ ਕਵੀ ਜੀ ਆਪ 'ਪੀਰਾਨ ਪੀਰ' ਲਫਜ਼ ਏਸ ਵੇਲੇ ਗੁਰੂ ਜੀ ਲਈ ਵਰਤਦੇ ਹਨ।

ਦ ਖਸਦ ਕਰੀਯਹਿ ਆਪ ਕਰਹੁ ਜ਼ਾਰਤ ਦਰਸਾਇ[1]'। ਇਮ ਕਹਿ ਪਠੇ ਸਿਪਾਹੀ ਪਹੁੰਚੇ ਢਿਗ ਸਤਿਗੁਰ ਕੇ ਕਹੀ ਸੁਨਾਇ॥੨੬ 'ਹੁਕਮ ਕਰਜੋ ਉਮਰਾਵ ਆਪ ਕੋ ਡੇਰਾ ਕਰੀਅਹਿ ਨਿਸ ਇਕ ਆਇ। ਫਜਰ ਜਾਹੁ ਜਿਤ ਇੱਛਾ ਦੇਵੈ ਬਹੁਰ ਨਹੀਂ ਕੋ ਤੁਮ ਅਟਕਾਇ'। ਦਯਾ ਸਿੰਘ ਸੁਨਿ ਬਾਕ ਬਖਾਨਜੋ 'ਤੰਬੂ ਦੀਜੈ ਪ੍ਰਿਥਕ ਲਗਾਇ। ਤਬਹਿ ਪੀਰ ਜੀ ਸਿਵਰ ਕਰਹਿੰਗੇ ਜ਼ਾਰਤਿ ਕਰਹਿਂ ਆਇ ਸਮੁਦਾਇ' ॥੨੭॥ ਤਿਨਹੁ ਬੂਝਿ ਉਮਰਾਵ ਲਯੋ ਪੁਨ ਬਾਹਰ[2] ਪੌਰ ਦੁਰਗ ਕੇ ਮਾਂਹਿ।ਅੰਤਰ ਜੈਬੇ ਕੋ ਮਗ ਢਿਗ ਢਿਗ ਤਿਹ ਠਾਂ ਤੰਬੂ ਦੀਨਿ ਲਗਾਇ। ਨਬੀ ਬਖ਼ਸ਼ੀ ਖਾਂ ਗਮਨੇ ਅੰਤਰ ਦਯਾ ਸਿੰਘ ਪਸ਼ਚਾਤ ਚਲਾਇ। ਧਰਮ ਸਿੰਘ ਅਰੁ ਮਾਨ ਸਿੰਘ ਜੁਗ ਪਾਛਲ ਪਾਵੇ ਸੀਸ ਉਠਾਇ ॥ ੨੮ ॥ ਪ੍ਰਥਮ ਪੌਰ ਕੇ ਅੰਤਰ ਥਰ ਕਰਿ ਦੂਤੀ ਪੌਰ ਕੇ ਕੁਛ ਅਗਵਾਇ। ਤੰਬੂ ਬਿਖੈ ਪ੍ਰਥਿਕ ਉਤਾਰਜੋ ਪੰਚਹੁ ਬੈਠੇ ਢਿਗ ਦਰਸਾਇ। ਕਿਤਿਕ ਦੇਰ ਮਹਿਂ ਪੁਨ ਨਰ ਆਯੋ 'ਤੁਮ ਸੋਂ ਕਹਿ ਭੇਜਜੋ ਉਮਰਾਇ।–ਕਹੈ ਸ਼ਾਹਦੀ ਆਨ ਜਿ ਕੋਈ ਨਿਸ਼ਚੈ ਸੱਯਦ ਦੇਹੁ ਬਤਾਇ॥੨੯॥ਤੌ ਤੁਮ ਜਾਨ ਪਾਇਗੋ ਆਗੇ ਜੋ ਕੋ ਨਹੀਂ ਬਤਾਵੈ ਆਇ। ਤੌ ਅਟਕੋ ਹੀ ਇਹ ਠਾਂ ਰਹਿ ਹੋ–ਇਸ ਕਾਰਨ ਕੁਛ ਕਰਹੁ ਉਪਾਇ'। ਸ੍ਰੀ ਗੁਰ ਸੁਨਿ ਮੁਖ ਤੇ ਫੁਰਮਾਯਹੁ'ਸੱਯਦਬਸੈਨੂਰਪੁਰਿ ਥਾਇਂ*।ਅਬਿ ਮਾਛੀਵਾਰੇ ਹੈ ਦਲ ਮਹਿਂ ਤਿਸ ਕੋ ਬੂਝਹੁ[3] ਲੇਹੁ ਬੁਲਾਇ॥੩੦॥ਅਬਿ ਨਰਜਾਇ ਹਕਾਰਨ ਕਰਿ ਹੈ ਭੋਰ ਹੋਤਿ ਲੌ ਸੋ ਚਲਿ ਆਇ'। ਇਮ ਸੁਨਿਕੈ ਉਮਰਾਵ ਸੁ ਤਤਛਿਨ ਪਠਜੋ ਸਊਰ 'ਜਾਹਿ ਉਤਲਾਇ। ਨੂਰ ਪੁਰੇ ਕੋ ਸੱਯਦ ਦਲ ਮਹਿਂ ਅਮੁਕ ਸਿਵਰ ਮਹਿਂ ਲਯਾਉ ਬੁਲਾਇ'। ਗਮਨਜੋਂ ਚਢਿਕੈ ਮਾਛੀਵਾਰੇ ਗੁਰ ਤੰਬੂ ਮਹਿਂ ਟਿਕੇ ਸੁਹਾਇ ॥੩੧॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੌ'ਹਾਜੀ ਏਖ ਬਲਾਵਨ'ਪ੍ਰਕਾਸ਼ ਬਰਨਨੰ ਨਾਮ ਖਸ਼ਟ ਚੌਤ੍ਰਿੰਸਤੀ ਅੰਸੂ॥੪੬॥

[1]ਭਾਵ ਆਪ ਦਰਸ਼ਨ ਕਰੇ ਤੇ ਦੇਖੋ। [2]ਕਿਲ੍ਹੇ ਦੇ ਬਾਹਰਲੇ ਦਰਵਾਜ਼ੇ ਤੋਂ ਅੰਦਰਵਾਰ। [3]ਪੁੱਛ ਲਓ। *ਤਵਾਰੀਖ ਖਾਲਸਾ ਨੇ ਨੂਰਪੁਰੀਏ ਸੱਯਦ ਦਾ ਨਾਮ 'ਇਨਾਯਤ ਅਲੀ' ਦਿਤਾ ਹੈ ਤੇ ਨਾਲ ਦੋਵ ਦੇ ਨਾਮ ਦੱਸੇ ਹਨ ਜੋ ਇਸ ਵੇਲੇ ਮੌਦੇ ਗਏ:–ਕਾਜ਼ੀ ਪੀਰ ਮੁਹੰਮਦ ਸਲੋਹ ਵਾਲੇ ਤੇ ਸੱਯਦ ਹਸਨਅਲੀ ਮੋਠੂ ਮਾਜਰੀਆਂ ਵਾਲਿਆਂ ਨੇ ਗੁਰੂ ਜੀ ਬਾਬਤ ਦੱਸਿਆ ਕਿ ਇਹ ਬੜੇ ਉੱਚੇ ਪੀਰ ਹਨ। ਪਰ-ਜਿਸ ਦੇ ਖਾਨਦਾਨ ਪਾਸ ਹੁਕਮਨਾਮਾ ਦੱਸੀਦਾ ਹੈ ਉਹ 'ਪੀਰ ਮੁਹੰਮਦ' ਸੱਯਦ ਨੂਰ ਪੁਰੇ ਦਾ ਸੀ। ਸੱਯਦ ਨੂਰਪੁਰੀਏ ਦਾ ਕੁਛ ਹਾਲ ਅਗਲੇ ਅੰਸੂ ਦੇ ਅੰਕ ੧੫, ੧੬ ਵਿਚ ਹੈ।

੪੭. [ਕਰਦ ਭੇਟ। ਨੂਰਪੁਰੀਏ ਸ਼ੱਯਦ ਦੀ ਗਵਾਹੀ]।

ਦੋਹਰਾ॥ਸੰਧਯਾ ਹੋਈ ਆਨਿ ਜਬਿ ਤਬਿ ਉਮਰਾਵ ਹਕਾਰਿ।ਕਹਨੋ ਬਬਰਚੀ ਕੋ ਭਲੇ 'ਖਾਨਾ ਕੀਜਹਿ ਤਯਾਰ ॥੧॥ ਸ੍ਰੈਯਾ ਛੰਦ ॥ ਪੀਰ ਅਹੈਂ ਉਚ ਬਾਸੀ ਸੱਯਦ ਜੁਗਤ[1] ਮੁਰੀਦਨ ਖਾਨਾ ਖਾਨ। ਸੁਧਿ ਕੋ ਦੇਹੁ ਤਯਾਰ ਜਬਿ ਹੋਵੈ' ਸੁਨਿਓ ਗਯੋ ਆਪਨੇ ਥਾਨ। ਨਾਨਾ ਬਿਧਿ ਕੋ ਪਾਕ ਬਨਾਯੋ ਆਮਿਖ ਆਦਿਕ ਜੋਤਿਕ ਜਾਨ। ਤਬਿ ਉਮਰਾਵ ਪਠਨੋ ਇਕ ਨਰ ਕੋ 'ਜਾਹੁ ਪੀਰ ਢਿਗ ਲਯਾਵਨ ਠਾਨਿ'॥੨॥ਤਤਛਿਨ ਚਲਿ ਸਤਿਗੁਰ ਢਿਗ ਆਯੋ ਹਾਥ ਜੋਰ ਕਰਿ ਕਹੀ ਸੁਨਾਇ। 'ਖਾਨਾ ਖਾਨ ਪੀਰ ਜੀ ਚਲੀਅਹਿ ਕਰਤਿ ਹਕਾਰਨ ਥਿਤਉਮਰਾਇ'।ਸੁਨਿ ਸ਼੍ਰੀ ਪ੍ਰਭੁ ਬੋਲੇ[2]ਤਿਸ ਨਰਸੋਂ[3]'ਪੀਰ ਨਹੀ ਖਾਨੇ ਕੋ ਖਾਇ। ਰੋਜ਼ੇ ਰਹਤਿ ਹਮੇਸ਼ ਇਸੀ ਬਿਧਿ ਏਕ ਸਮੈਂ ਇਕ ਜੌਂ ਮੁਖ ਪਾਇ ॥੩॥ ਜੋ ਮੁਰੀਦ ਹੈਂ ਸੰਗ ਹਮਾਰੇ ਸੋ ਆਵਹਿਂ ਏ ਖਾਨਾ ਖਾਨ'। ਸੁਨਿ ਕਰਿ ਗਯੋ ਜਾਇ ਕਰਿ ਭਾਖੀ 'ਏਵ ਪੀਰ ਨੇ ਕੀਨਿ ਬਖਾਨ'। ਤੀਨਹੁੰ ਸਿੰਘਨ ਤਬਿ ਕਰ ਜੋਰੇ'ਕਿਮ ਹਮ ਬਚੈਂਕੌਨ ਕ੍ਰਿਤ ਠਾਨਿ?ਆਪ ਅਹੋ ਸਮਰੱਥ ਸਭੀ ਬਿਧਿ ਕਰੈਂ ਤਥਾ ਜਸ ਹੁਇ ਫੁਰਮਾਨ'॥੪॥ਸਤਿਗੁਰ ਕਹਯੋ 'ਨ ਸੰਸਾ ਕੀਜੈ ਸੱਤਿਨਾਮ ਕੋ ਬਦਨ ਅਲਾਇ। ਪੂਰਬ ਭੈਟ ਕਰਦ ਕੀ ਠਾਨਹੁ ਵਾਹਿਗੁਰੂ ਕਹਿ ਲਿਹੁ ਮੁਖ ਪਾਇ। ਕਿਤਿਕ ਅਹਾਰ ਬੰਧ ਲਿਹੁ ਪਾਲੇ ਸੋ ਸਮੀਪ ਹਮਰੇ ਲੈ ਆਇ। ਕਰਹਿਂ ਹਕਾਰਨ[4], ਅਹੁ ਅਹਾਰਨ, ਮੰਤ੍ਰ ਉਚਾਰਨ ਕਰਿ ਤਿਸ ਥਾਇੰ' ॥ ੫ ॥ ਤਿਹ ਨਰ ਜਾਇ ਕਹਨੋ ਉਮਰਾਵਹਿ 'ਹੈ ਰਹੈ ਸੁ ਪੀਰ ਹਮੇਸ਼। ਇਕ ਜੌਂ ਏਕ ਸਮੈਂ ਮੁਖ ਪਾਵਹਿ ਇਮ ਤਨ ਸਾਧਨੋ ਰਹੈ ਵਿਸ਼ੇਸ਼। ਸੰਗ ਮੁਰੀਦ ਪੰਚ ਸੇ ਖਾਵਹਿਂ ਹੁਕਮ ਕਰਹੁ ਤੌ ਲਯਾਇੰ ਅਸ਼ੇਸ਼'। ਸੁਨਿਕੈ ਭਨਯੋ 'ਜਾਹੁ ਤਿਨ ਆਨਹੁ ਲਖਿਯਤਿ ਪੀਰ ਦੀਹ ਦਰਵੇਸ਼' ॥੬॥ ਪੁਨ ਨਰ ਆਯੋ ਪੰਚ ਹਕਾਰੇ ਗੁਰ ਕੋ ਕਹੋ ਕਰੀ ਪਰਤੀਤ। ਉਠਿ ਗਮਨੇ ਪਹੁੰਚੇ ਤਿਸ ਥਲ ਤਬਿ ਜਸੋਂ ਉਮਰਾਵ ਸਥਿਰਤਾ ਕੀਤ। ਤੁਰਕ ਅਪਰ ਕੇਤਿਕ ਹੈਂ ਤਿਸ ਢਿਗ ਗੁਰ ਗਾਥਾ ਕਹਿ ਅਚਰਜ ਚੀਤ। 'ਲਾਖਹੁ ਲਸ਼ਕਰ ਜੰਗ ਪੁਹਾਰਨੋ ਬਿਚ ਤੇ ਨਿਕਸਿ ਗਯੋ ਨਿਰਭੀਤ'॥੭॥ਸਭਿਹਿਨਿ ਬੀਚ ਬਠਾਵਨ ਕੀਨੇ ਖਾਨੇਹਿਤ ਖਾਨਾ ਅਨਵਾਇ। ਬੂਝਤਿ ਬਾਤ 'ਪੀਰ ਇਹ ਕੈਸੋ ਕਿਤ ਤੇ ਆਇ ਕਹਾਂ

[1]ਸਮੇਤ। [2]ਉਸ ਆਦਮੀ ਨੂੰ ਆਖਿਆ ਕਿ (ਉਮਰਾਵ ਨੂੰ ਜਾਕੇ ਆਖ ਕਿ)। [3](ਜਦੋਂ) ਸੱਦਣ।

ਕੋ ਜਾਇ?'ਨਬੀ ਗ੍ਯਾਨੀਖਾਂ ਸਹਤਿ ਪ੍ਰਸ਼ੰਸ਼ਾ ਤੀਨੋ ਸਰਬ ਬ੍ਰਿਤੰਤ ਸੁਨਾਇ।
'ਮਹਾਂ ਮੌਜ ਕੋ ਮਾਲਿਕ ਬਿਚਰਤ ਨਹਿੰ ਕਾਰਜ ਕੁਛ ਹੋਤਿ ਲਖਾਇ
॥੯॥ਕਿਸਹਿ ਨਿਵਾਜੈਂ ਪਿਖਤ ਪ੍ਰੀਤ ਜਿਹ ਕਿਹ ਕੋ ਸ੍ਰਾਪਦ[1]ਅਪਦਾਪਾਇ।
ਮੱਕੇ ਜ਼ਾਰਤ ਕਰਤਿ ਮਸਤ ਭੇ ਕਾਮਲ ਵਲੀ ਨ ਕੋ ਸਮਤਾਇ'।ਇਤਨੇ
ਮਹਿੰ ਖਾਨਾ ਲੈ ਆਏ ਬਡੋ ਰਕੇਬ ਭਰੇ ਸਮੁਦਾਇ। ਇਕ ਤੋ ਨਬੀ ਗ੍ਯਾਨੀ
ਕੋ ਦੀਨਹੁੰ ਦੋਨਹੁੰ ਆਗੇ ਧਰਨੋ ਬਨਾਇ ॥ ੯ ॥ ਦਯਾ ਸਿੰਘ ਅਰੁ ਧਰਮ
ਸਿੰਘ ਕੋ ਇਕ ਰਕੇਬ ਦੋਨਹੁੰ ਕੋ ਦੀਨ।ਇਕ ਰਕੇਬ ਉਮਰਾਵ ਲਯੋ ਤਬਿ
ਮਾਨ ਸਿੰਘ ਅਪਨੇ ਸੰਗ ਲੀਨ। ਅਪਰ ਤੁਰਕ ਜੁਗ ਜੁਗ ਕੈ ਤੀਨਹੁ
ਲੈ ਰਕੇਬ ਕੋ ਖਾਵਨ ਕੀਨ। ਕਰਦ ਨਿਕਾਰੀ ਸਿੰਘਨ ਕਰਿ ਲੈ ਸੱਤਿ-
ਨਾਮ ਕਹਿ ਫੇਰਿ ਪ੍ਰਬੀਨ॥ ੧੦ ॥ ਮਾਨ ਸਿੰਘ ਤਬਿ ਕਰਦ ਹਾਥਿ ਧਰਿ
ਵਿਚ ਰਕੇਬ ਫੇਰੀ ਕਰਿ ਕਾਰ। ਤਬਿ ਉਮਰਾਵ ਸੰਦੇਹ ਧਾਰਿ ਕਰਿ ਹਿਤ
ਬੂਝਨ ਕੇ ਬਾਕ ਉਚਾਰ। 'ਇਹ ਕਯਾ ਕਰਹੁ ਕਰਦ ਤੁਮ ਫੇਰਹੁ ਮਕਰੂ[2]
ਕੀਨੋ ਖਾਨ ਅਹਾਰ। ਤੁਰਕਨਿ ਬਿਖੈ ਕੌਨ ਇਮ ਕਰਤਾ ਜਿਮ ਤੁਮ ਕਰੀ
ਕਰਦ ਕੀ ਕਾਰ'॥੧੧॥ ਸੁਨਿ ਕਰਿ ਮਾਨ ਸਿੰਘ ਦਿਯ ਉੱਤਰ'ਜਬਿ ਮੱਕੇ
ਹਮ ਪਹੁੰਚੇ ਜਾਇ। ਨਈ ਰਸਮ ਨਿਕਲੀ ਇਹ ਤਹਿੰ ਤੇ ਸਭਿ ਕਿਛ ਲੋਹੇ
ਤੇ ਬਨਿ ਆਇ। ਅੱਵਲ ਖਾਨੇ ਮਾਂਹਿ ਕਰਦ ਛੁਹਿ ਪੁਨ ਹੁਇ ਪਾਕ ਖਾਨ
ਕੇ ਭਾਇ।ਤਬਕੇ ਹਮਰੇਪੀਰ ਬਖਾਨਜੋਂ–ਖਾਨਾਖਾਹੁ ਕਰਦ ਨਿਤਛਾਇ–'
॥੧੨॥ਤਬਿ ਇਮ ਕਹਿ ਕਰਿ ਖਾਨਾ ਖਾਯਹੁ ਸਿੰਘਨਿ ਆਗੈ ਭਯੋਕਰਾਹਿ।
ਅਰਧ ਰਕੇਬ ਮਾਨ ਸਿੰਘ ਦਿਸ਼ ਜੋ ਖਾਇ ਤਿਹਾਵਲ ਤਿਸ ਕੇ ਮਾਂਹਿ।
ਦਿਸ਼ ਉਮਰਾਵ ਹੁਯੋ ਤਿਮ ਆਮਿਖ ਭੱਖਨ ਕਰਤਿ ਲਖਹਿ ਕਿਮ ਨਾਂਹਿ।
ਬਿਸਮਹਿੰ ਭਏ ਸ੍ਵਾਦ ਪੰਚਾਂਮ੍ਰਿਤ ਗੁਰੂ ਕਲਾ ਪ੍ਰਗਟੀ ਇਹ ਆਇ ॥ ੧੩ ॥
ਮਾਨ ਸਿੰਘ ਅਰੁ ਧਰਮ ਸਿੰਘਨੈ ਪਾਲੇ ਬਾਂਧਨੋ ਕੁਛਕ ਅਹਾਰਪਾਨਪਖਾਰੇ
ਪਾਨੀ ਲੈ ਕਰਿ, ਚਲਿ ਆਏ ਸਤਿਗੁਰ ਅਗਵਾਰ। ਬੂਝਨੋ 'ਆਨਨੋ ਹੈ
ਕਿ ਨਹੀਂ ਕਿਛੁ ?' ਦੋਨੋ ਦਿਯੋ ਦਿਖਾਇ ਉਚਾਰ। ਕਹਜੋ ਗੁਰੂ 'ਸੈਭਾਰਿ
ਰਾਖੀਏ ਹਮ ਜਾਚਹਿੰ ਤਬਿ ਦੇਹੁ ਦਿਖਾਰਿ'॥੧੪॥ ਨਿਸਾ ਬਿਖ ਤੰਬੂ ਮਹਿੰ
ਸੁਪਤੋ ਗੁਰ ਪ੍ਰਯੰਕ ਪਰ ਥਿਰੇ ਜਗੰਤਿ। ਭਈ ਪ੍ਰਭਾਤਿ ਚਢਜੋ ਤਬਿ ਸੂਰਜ
ਸੱਯਦ ਆਨਜੋਂ ਬੋਲਿ ਤੁਰੈਤ।ਬਾਸੀ ਨੂਰਪੁਰੇ ਕੌਸ਼ੁਭ ਮਤਿਮਗਖੁਦਾਇਕੇ

[1]ਸ੍ਰਾਪ ਦੇਕੇ। [2]ਘ੍ਰਿਣਾ ਯੋਗ। [ਅਃ, ਮਕਰੂਹ=ਕੁਰਹਿਤ ਕੀਤਾ ਗਿਆ]।

ਮਿਲਨਿ ਚਲੇਤਿ।ਕਈ ਬਾਰ ਸਤਿਗੁਰ ਕੋ ਮੇਲੀ ਕ੍ਰਿਪਾ ਕਰਹਿੰ ਤਿਸ ਪਰ ਭਗਵੈਤ॥੧੫॥ਜੋ ਅਸਵਾਰ ਹਕਾਰਨ ਗਮਨਸੋ ਤਿਹ ਸਗਰੀ ਬਿਧਿ ਦਈ ਬਤਾਇ। ਇਕ ਪ੍ਰਧੈਕ ਪਰ ਹਾਜੀ ਸੱਯਦ ਤਾਂਹਿ ਸ਼ਾਹਦੀ ਹੇਤ ਬੁਲਾਇ। ਜਾਨਿ ਗਯੋ ਸਗਰੀਬਿਧਿ ਸੋ ਤਬਿ–ਮੈਂ ਗੁਰ ਕਾਜ ਬਿਖੈ ਅਬਿ ਆਇ।ਧੰਨ ਜਨਮ ਮੇਰੋ ਸੁ ਕ੍ਰਿਤਾਰਥ ਗਨ ਸੁੱਕ੍ਰਿਤ ਕੌਫਲ ਸ਼ੁਭਪਾਇ–॥੧੬॥ਆਯਹੁ ਤੁਰਤ ਪ੍ਰਵੇਸ਼ ਪੌਰ ਇਕ ਤੰਬੂ ਲਗਸੋ ਬਿਲੋਕਨ ਕੀਨ। ਬਿਚ ਪ੍ਰਧੈਕ ਪਰ ਸਤਿਗੁਰ ਬੈਠੇ ਦੇਖਤਿ ਕਰੀ ਚਿਨਾਰੀ ਚੀਨ।ਬੰਦਨ ਕਰਨਿ ਚਲਸੋ ਜਬਿ ਸਨਮੁਖ ਸ਼੍ਰੀ ਪ੍ਰਭੁ ਤਿਸ ਕੋ ਸ਼ਾਰਤ ਦੀਨ। 'ਹਮ ਸਮੀਪ ਅਜਹੂੰ ਨਹਿੰ ਆਵਹੁ ਤੁਰਕ ਸਭਾ ਮਹਿੰ ਪਹੁੰਚਿ ਪ੍ਰਬੀਨ' ॥ ੧੭ ॥ ਜਾਨਿ ਗਯੋ ਸ਼੍ਰੀ ਸਤਿਗੁਰ ਆਸ਼ੈ ਹਟਸੋ ਤੁਰਤ ਹੀ ਅੰਤਰ ਓਰ। ਜਹਾਂ ਕਚਹਿਰੀ ਤੁਰਕਨ ਕੇਰੀ ਪਹੁੰਚਸੋ ਜਾਇ ਸੁ ਤਾਂਹੀ ਠੌਰ। ਕਰੀ ਸਲਾਮਾਲੇਕਮ ਬੈਠਸੋ ਸਾਦਰ ਸਭਿ ਜਾਂਹਿ ਭਏ ਬਹੋਰ[1]। ਤਬਿ ਉਮਰਾਵ ਬੂਝਿਬੇ ਲਾਗਸੋ 'ਇਹ ਸੱਯਦ ਉਤਰਸੋ ਬਿਚ ਪੌਰ ॥੧੮॥ ਪੂਰਬ ਕਿਤ ਦੇਖਸੋ ਕੈ ਨਾਹਿਨ ਅਹੈ ਪਛਾਨ ਕਿ ਤੁਮਰੀ ਨਾਂਹ ? ਹਿੰਦਨ ਕੋ ਗੁਰ ਬੇਸ ਅਪਰ ਧਰਿ ਨਹਿੰ ਲਸ਼ਕਰ ਬਿਚ ਤੇ ਕਿਤ ਜਾਂਹ। ਲਾਖਹੁ ਸੁਭਟ ਸ਼ਾਹੁ ਕੇ ਮਾਰੇ ਦਲ ਬਿਚਲਾਇ ਦਯੋ ਰਣ ਮਾਂਹਿ।ਅਬਿ ਜੀਵਤਿ ਹੀ ਨਿਕਸ ਗਯੋ ਕਿਤ ਖੋਜਤਿਹੈਂ ਤਮਾਮ ਚਿਤ ਲਾਇ ॥ ੧੯ ॥ ਯਾਂਤੇ ਇਹ ਹਾਜੀ ਅਟਕਾਯੋ, ਚਹੈਂ ਸ਼ਾਹਦੀ, ਦੇਹੁ ਬਤਾਇ। ਪੂਰਬ ਮਿਲਸੋ ਬਿਲੋਕਸੋ ਜੋ ਤੁਮ ਜਾਨਤਿ ਹੋ ਕਹੀਐ ਸਮੁਝਾਇ। ਭਾਖਤਿ[2]–ਮੱਕੇ ਹੱਜ ਕਰਿ ਆਏ ਰੋਜ਼ਾ ਰਖ ਹਮੇਸ਼ ਤਪਤਾਇ[3]। ਡਾਲਤਿ ਮੁਖ ਮਹਿੰ ਇਕ ਜੌਂ, ਬਿਚਰਤਿ ਮੌਜ ਆਪਨੀ ਮਹਿੰ ਹਰਖਾਇ–' ॥੨੦॥ ਸੁਨਿ ਸੱਯਦ ਵਿਚ ਸਭਾ ਉਚਾਰਸੋ 'ਇਹ ਤੌ ਪੀਰਨ ਪੀਰ ਮਹਾਨ। ਮੁਖ ਤੇ ਕਹੈਂ ਸਫਲ ਹੁਇ ਭੂਰਨ, ਕਰਹਿ ਨਿਹਾਲ, ਰਿਸੇ ਕਰਿ ਹਾਨ[4]। ਉਰ ਅਚਰਜ ਮੈਂ[5] ਇਹ ਅਟਕਾਏ,ਤੁਮ ਕੋ ਸ਼ਾਪ ਨ ਕੀਨਿ ਬਖਾਨ।ਕਹੈਂ ਬਾਕ ਤੇ ਪ੍ਰਿਥੀ ਉਲਟ ਦੇਂ ਅਤਿ ਸਮਰੱਥ ਅਧਿਕ ਬਲਵਾਨ ॥ ੨੧ ॥ ਤੁਮ ਸੋਂ ਛਿਮਾ ਕਰੀ ਨ ਕਹਸੋ ਕੁਛ ਅਪਨੇ ਭਾਗ ਭਲੇ ਲਿਹੁ ਜਾਨ। ਅਨਿਕ ਬਾਰ ਮੈਂ ਪਰਖਾਨ ਕੀਨੇ ਸਫਲਹਿ ਸਹਜਿ ਸੁਭਾਇ ਬਖਾਨ।ਅਬਿ ਬਖਸ਼ਾ-

[1]ਜਿੰਵੇ ਕੱਠੇ ਹੋਏ ਹੋਏ ਸਨ । [2]ਕਹਿੰਦੇ ਹਨ ਕਿ । [3]ਤਪ ਤਪਦੇ ਹਨ । [4] ਮੇਹਰ) ਕਰਨ ਤਾਂ ਨਿਹਾਲ ਕਰ ਦੇਣ ਤੇ ਜੇ ਗੁੱਸੇ ਹੋਣ ਤਾਂ ਨਾਸ਼ ਕਰ ਦੇਣ । [5]ਮੈਂ ਦਿਲ ਵਿੱਚ ਅਚਰਜ ਹਾਂ ਕਿ ।

ਵਹੁ ਬੰਦ ਕਦਮ ਤਿਨ ਹਾਥ ਜੋਰਿ ਕਰਿ ਬਿਨੈ ਮਹਾਨ। ਕਰਹੁ ਖਲਾਸੀ ਸ਼ੈਖ਼ਾ ਬਿਚਰਹਿੰ, ਜਾਮਾ ਪਾਕ,ਜ਼ੁਹਦ[1] ਬਡ ਠਾਨਿ' ॥੨੨॥ ਸੁਨਿ ਉਮਰਾਵ ਡਰਨੋ ਉਰ ਅੰਤਰ* ਭਜਿਛਿਨ ਉਠਨੋ ਸਹਤਿ ਨਰ ਬ੍ਰਿੰਦ। ਦਰਬ ਪੰਚ ਸੈ ਕਹਿ ਅਨਵਾਯੋ ਸੱਯਦ ਸੰਗ ਆਇ ਕਰ ਬੈਦਿ। ਨਮਸਕਾਰ ਕਰਿ ਬੈਠਿ ਗਯੋ ਢਿਗ ਬਿਨਤੀ ਬੋਲਨੋ 'ਪੀਰ ਬਿਲੰਦ! ਅਟਕਾਵਨ ਕੀ ਕੀਨਿ ਅਵੱਗਯਾ ਸੋ ਬਖਸ਼ਹੁ ਤੁਮ ਹੋ ਬਖਸ਼ਿੰਦ'॥੨੩॥ਅੱਗੂ ਪੰਚ ਸੈ ਧਰੇ ਰਜਤਪਣ ਅਪਰ ਸੁਭਟ ਤਹਿੰ ਭੇ ਸਮੁਦਾਇ।ਸਕਲ ਚਢਾਵਨ ਲਗੇ ਦਰਬ ਕੋ ਪਿਖਿ ਸਤਿਗੁਰ ਮੁਖ ਤੇ ਫੁਰਮਾਇ। 'ਤੁਮ ਕੋ ਨਹੀਂ ਦੋਸ਼ ਪਰਬਸ ਹੋ, ਹਮਰੋ ਕਹਾਂ ਘਟਨੋ ਇਸ ਥਾਇਂ।ਸੁਖਸੋਂ ਨਿਸਾ ਬਸੋ ਅਬਿ ਗਮਨੈਂ,ਚਿਤ ਕੀ ਚਿੰਤਾ ਦੇਹੁ ਗਵਾਇ' ॥ ੨੪ ॥ ਖੁਸ਼ੀ ਜਾਨਿ ਅਪਨੇ ਪਰ ਤਿਸ ਛਿਨ ਹਾਥ ਬੈਦਿ ਕਰਿ ਕਹਿੰ ਉਮਰਾਇ। 'ਗਮਨਹੁ ਇੱਛਾ ਜਹਾਂ ਤੁਮਾਰੀ ਫੇਰ ਦਰਸ ਮੋ ਕਹੁ ਦਿਹੁ ਆਇ'।ਇਮ ਕਹਿ ਉਠਨੋ ਗਯੋ ਗਾਢ[2]ਅੰਤਰ, ਸ਼੍ਰੀ ਪ੍ਰਭੁ ਪਲੰਘ ਲਯੋ ਉਠਵਾਇ। ਤਹਿੰ ਤੇ† ਗਮਨ ਕੀਨ ਮਗ ਆਛੇ ਚਾਰਹੁੰ ਸਿਰ ਧਰਿ ਚਲੇ ਉਠਾਇ ॥ ੨੫ ॥ ਜਬਿ ਕੋਸਕ ਪਰ ਪਹੁੰਚੇ ਗਮਨਤਿ ਤਬਿ ਸੱਯਦ ਮਿਲਿਬੇ ਹਿਤ ਆਇ। ਬੰਦਨ ਕਰੀ ਪਦਮ ਸਮ ਕਦਮਨ 'ਸ਼੍ਰੀ ਪ੍ਰਭੂ!ਮੈਂ ਸਭਿ ਕਹੀ ਬਨਾਇ।ਜੇਪਸ਼ਚਾਤ ਹੋਇ ਕੁਛ ਨਿਰਨੈ*ਤਬਿਰਾਵਰ ਕੀਚਹੋਂ ਸਹਾਇ ।ਨਹੀਂ ਅਵੱਗਯਾ ਕਰਹਿੰ ਤੁਰਕ ਮਮ, ਇਮ ਬਾਂਛਤਿ ਮੈਂ ਆਯਹੁ ਧਾਇ' ॥੨੬॥ ਦੇਖਿ ਦਯਾ ਨਿਧਿ ਬਿਹਸ ਬਖਾਨਨੋ 'ਤੁਮ ਕੋ ਤਾਤੀ ਲਗੈ ਨ ਬਾਇ। ਜੋ ਉਪਕਾਰ ਕਰਹਿੰ[3] ਤਨ ਮਨ ਤੇ ਤਿਨ ਕੇ ਹੋਤਿ ਸਹਾਇ ਖੁਦਾਇ। ਕਿਸੁ ਵਸਤ ਕੀ ਕਮੀ ਨ ਹੋਵੈ ਦਰਬ ਅਤੋਟ ਖਰਚ ਔ ਖਾਇ। ਕਾਗਦ ਕਲਮਦਾਨ ਜੋ ਤੁਮ ਢਿਗ ਲਿਖਹਿੰ ਹੁਕਮਨਾਮਾ[4] ਲਿਹੁ ਪਾਇ ॥੨੭॥ਹਮਰੇ ਸਿਖ ਸੰਗਤਿ ਸਭਿ ਮਾਨਹਿੰ ਕੁਲ ਤੇਰੀ ਧਨਕੋ ਨਿਤਪਾਇ'। ਸੁਨਿ ਸੱਯਦ ਕਾਗਦ ਤਬਿ ਦੀਨਸਿ ਲਿਖਨੋ ਹੁਕਮਨਾਮਾ ਸੁਖਦਾਇ ਲੈ ਕਰਿ ਕਰ ਧਰਿ ਭਯੋ ਪ੍ਰਮੋਦਤਿ ਬੈਦਿ ਕਦਮ[5] ਕੋ ਹਟਨੋ ਸਿਧਾਇ।

---

[1]ਜ਼ੁਹਦ=ਪਾਰਸਾਈ, ਤਪੱਸਿਆ, ਨਫ਼ਸਾਨੀ ਖ਼ਾਹਿਸ਼ਾਂ ਤੇ ਫਤੇ ਪਾਉਣੀ । [2]ਕਿਲੇ । [3]ਜੋ ਆਪ ਦੇ ਪਿੱਛੋਂ ਕੋਈ ਗੱਲ ਨਿਕਲੀ ਤਾਂ । [4]ਜਿਹੜੇ ਕਰਦੇ ਹਨ ਉਪਕਾਰ। [5]ਲਿਖ ਦਿੰਦੇ ਹਾਂ ਹੁਕਮਨਾਮਾ। [6]ਨਮਸਕਾਰ ਕਰਕੇ। *ਮੁਸਲਮਾਨ ਤਦੋਂ ਥੀ ਤੇ ਹੁਣ ਤੱਕ ਫਕੀਰਾਂ ਦਾ ਸਨਮਾਨ ਕਰਦੇ ਤੇ ਉਨ੍ਹਾਂ ਤੋਂ ਡਰਦੇ ਹਨ। †ਲੱਲ ਨਾਮ ਸੀ ਏਸ ਟਿਕਾਣੇ ਦਾ।

ਸ਼੍ਰੀ ਪ੍ਰਭੁ ਚਲੇ ਪ੍ਰਯੰਕ ਅਰੂਢੇ, ਚਾਰਹੁੰ ਸਿਰ ਪਰ ਲੀਨਿ ਉਠਾਇ ॥੨੮॥
ਕੇਸ ਪਿਛਾਰੀ ਲਰਕਤਿ ਸੁੰਦਰ, ਸ਼ਾਮ ਚਾਦਰਾ ਉਪਰ ਲੀਨਿ। ਦੀਰਘ ਸ਼ਮਸ਼, ਪਿਰਾਹਨ[1] ਗਰ ਮਹਿ ਮੁੱਠਾ ਮੋਰ ਪੰਖ ਕੋ ਕੀਨਿ।ਦਯਾ ਸਿੰਘ ਸਿਰ ਪਰ ਕਬਿ ਫੇਰਤਿ, ਚਹੁੰ ਪਾਵਨ ਪਰ ਬੰਧਿ ਸੁ ਦੀਨਿ। ਉਪਰ ਛਟੀਅਨ ਕੀ ਕਰਿ ਛਾਯਾ, ਚਾਦਰ ਤਾਨਿ ਕਰੀ ਹਿਤ ਚੀਨ॥੨੯॥ਇਤਿਸ਼੍ਰੀ ਗੁਰੂਪ੍ਰਤਾਪ ਸੂਰਜਗ੍ਰੰਥੇ ਖਸ਼ਟਮ ਰੁਤੌ'ਸ਼੍ਰੀਗੁਰੂ ਪਯਾਨ'ਪ੍ਰਸੰਗ ਬਰਨਨੰ ਨਾਮਸਪਤ ਚੱਤ੍ਵਾਰਿੰਸਤੀ ਅੰਸੂ॥੪੭।

੪੮. [ਫੱਤੇ ਨੂੰ ਘੋੜੀ ਨਾ ਦਿਤੀ। ਮਾਲਵੇ ਪਹੁੰਚਣਾ। ਨਬੀ ਖ਼ਾਨੀ ਖਾਂ ਵਿਦਾ]।

ਦੋਹਰਾ॥ਸਨੈ ਸਨੈ ਗਮਨੇ ਪ੍ਰਭੂ ਮਾਰਗ ਚਲੇ ਕਿਤੇਕ।ਗ੍ਰਾਮ ਕਨੇਚ*ਪਹੁਚ ਕੈ ਥਿਰ ਹ੍ਵੈ ਜਲਧਿ ਬਿਬੇਕ ॥੧॥ ਚੌਪਈ ॥ ਇਕ ਗੁਰ ਸਿੱਖ ਬਸਹਿ ਤਿਸ ਮਾਂਹਿ। ਜਾਟ ਜਨਮ ਫੱਤਾ ਕਹਿੰ ਤਾਂਹਿ। ਨਿਕਟ ਆਇ ਤਿਨ ਸਤਿਗੁਰ ਹੇਰੇ। ਕਰੀ ਚਿਨਾਰੀ ਹ੍ਵੈ ਤਬਿ ਨੇਰੇ ॥੨॥ ਸ਼੍ਰੀ ਗੁਰੂ ਗੋਬਿੰਦ ਸਿੰਘ ਪਛਾਨੇ। ਹਾਥ ਬੰਦਿ ਕਰਿ ਬੰਦਨ ਠਾਨੇ। ਥਿਰਤੋ ਸਮੀਪ ਬੈਠਿਗਾ ਜਬਿਹੂੰ। ਦੇਖਿ ਪ੍ਰਭੂ ਦਿਸ਼ ਬੋਲਤੋ ਤਬਿਹੂੰ॥੩॥'ਸੇਵਾ ਕਰਨਿ ਮੋਹਿ ਫੁਰਮਾਵੋ। ਭੋਜਨਾਦਿ ਆਨੌਂ ਮੈਂ, ਖਾਵੋ। ਅਪਰ ਸੇਵ ਕਿਸ ਬਿਧਿ ਕੀ ਹੋਇ। ਕਹੀਅਹਿ ਆਪ ਕਰੌਂ ਮੈਂ ਸੋਇ' ॥੪॥ ਸ਼੍ਰੀ ਮੁਖ ਤੇ ਭਾਖਤੋ ਤਿਸ ਬੇਰੇ। 'ਅਹੈ ਤੁਰੰਗਨ ਜੋ ਘਰ ਤੇਰੇ। ਸੋ ਅਬਿ ਆਨਿ ਦੇਹੁ ਹਮ ਤਾਂਈ। ਚਢਿ ਤਿਸ ਪਰ ਗਮਨੌਂ ਅਗਵਾਈ' ॥੫॥ ਸੁਨਿ ਫੱਤੇ ਚਿਤ ਬੀਚ ਬਿਚਾਰੀ।ਕਹੈ ਕਿ 'ਆਨੌਂ ਆਪ ਅਗਾਰੀ[2]'।ਇਮ ਕਹਿ ਸਦਨ ਆਪਨੇ ਗਯੋ।ਤਤਛਿਨ ਜ਼ੀਨ ਨਿਕਾਰਤਿ ਭਯੋ॥੬॥ਅਲਪ ਤੁਰੰਗਨ ਪਰ ਸੋ ਪਾਇ। ਲੈਆਯੋ ਗੁਰ ਢਿਗ ਸਹਿਸਾਇ। ਬੜਵਾ ਬਡੀ ਨਹੀਂ ਤਬਿਆਨੀ।--ਲੈ ਜੋ ਹੈਂਕਿਤ[3] ਕੋ ਮਨਜਾਨੀ॥੭॥ਘੇਰੋ ਤੁਰਕਨ ਕੋ ਤਜਿ ਆਏ। ਕੈ ਜਾਨੈ ਅਬਿ ਕਿਤ ਚਲਿ ਜਾਏਂ। ਬਡੀ ਤੁਰੰਗਨ ਬਹੁ ਧਨ ਕੇਰੀ। ਤਿਸ ਦੇਬੇ ਕੀ ਸ਼ਕਤਿ ਨ ਮੇਰੀ--॥੮॥ ਏਵ ਬਿਚਾਰਤਿ ਗੁਰ ਢਿਗ ਆਯੋ। ਸੰਗ ਤੁਰੰਗਨ ਛੋਟੀ ਲ੍ਯਾਯੋ। ਖਰੀ ਕਰੀ ਜਬਿ ਆਨਿ ਅਗਾਰੀ। ਦੇਖਤਿ ਸਤਿਗੁਰ ਗਿਰਾ ਉਚਾਰੀ ॥ ੯ ॥ 'ਸੁਨਿ ਫੱਤਾ ਇਹ ਲਘੁ ਟਟਵਾਨੀ[4]'। ਨਹਿੰ ਅਰੂਢਿਬੇ ਲਾਯਕ ਜਾਨੀ।ਨਹਿੰ ਅਸਵਾਰੀ ਹਮ ਕਿਯ ਜੈਸੀ। ਲ੍ਯਾਇ ਦਿਖਾਈ ਤੈਂ ਅਬਿ ਜੈਸੀ ॥ ੧੦ ॥ ਜੋ ਬੜਵਾ

[1]ਲੰਮਾ ਚੋਲਾ। [2]ਤਾਣ ਦਿਤੀ। [3]ਬੋਲਿਆ ਕਿ ਮੈਂ ਆਪ ਪਾਸ ਲਿਆਉਂਦਾ ਹਾਂ। [4]ਖੱਚਰੇ ਕਿੱਥੇ ਲੈ ਜਾਣਗੇ। [5]ਇਹ ਤਾਂ ਨਿੱਕੀ ਜਿਹੀ ਟੋਰ ਹੈ।

*ਪਾ:--ਕਨੋਰ। ਪਰ ਠੀਕ ਨਾਮ 'ਕਨੇਚ' ਹੈ। ਜੋ ਲੁਧਿਆਣੇ ਦੇ ਜ਼ਿਲੇ ਵਿਚ ਹੈ।

ਤੁਝ ਸਦਨ ਬਛੋਰੀ। ਤਿਸ ਕੋ ਲਯਾਉ, ਜਾਉ ਇਸ ਬੇਰੀ'। ਹਾਥ ਜੋਰਿ ਤਬਿ ਜਾਟ ਉਚਾਰੀ। 'ਮੋਰ ਜਮਾਤਾ ਆਇ ਅਗਾਰੀ ॥ ੧੧ ॥ ਤਿਸ ਪਰ ਜ਼ੀਨ ਪਾਇ ਚਢਿ ਧਾਯੋ।ਅਬਿ ਲੌ ਹਟ ਨਹਿੰ ਆਵਤਿ ਭਯੋ।ਕਯਾ ਜਾਨੈਂ ਸੋ ਕਬਿ ਚਲਿ ਐਹੈ।ਤਬਿ ਲੌ ਠਹਿਰਨ ਨਹਿੰ ਤੁਮ ਹ੍ਵੈ ਹੈ'॥੧੨॥ਸੁਨਤਿ ਜਾਟ ਤੇ ਗੁਰ ਤਬਿ ਕਹਯੋ। 'ਕਯੋਂ ਵਲਾਉ ਕਰਿਬੇ ਚਿਤ ਚਹਯੋ?।ਕਿਤਿਕ ਦੂਰ ਤੇ ਹਮ ਦੇਂ ਮੋਰ। ਅਗਲੇ ਗ੍ਰਾਮਨ ਤੇ ਲੇਂ ਔਰ' ॥੧੩॥ ਸੁਨ ਢੱਤੇ ਬੋਲਯੋ ਪੁਨ ਕੂਰ।'ਕਹਉਂ ਸਾਚ ਮੈਂ ਗੁਰੂ ਹਜ਼ੂਰ।ਨਹੀਂ ਵਲਾਉ ਕਰਨ ਕੋ ਜਾਨੋਂ। ਗਯੋ ਜਮਾਤਾ ਲੈ ਕਰਿ,ਮਾਨੋ[1]॥੧੪॥ਸ਼੍ਰੀ ਪ੍ਰਭੂ ਰਿਸ ਕਰਿ ਬਾਕ ਉਚਾਰਾ। 'ਨਹਿੰ ਬੜ੍ਹਵਾ ਨਹਿੰ ਤੂੰ ਇਸ ਬਾਰਾ। ਕੂਰ ਕਹਿਨ ਤੇ ਦੋਨਹੁੰ ਗਏ'। ਇਮ ਕਹਿ ਸਤਿਗੁਰ ਚਾਲਤਿ ਭਏ॥ ੧੫ ॥ ਤਬਿ ਢੱਤਾ ਗਮਨਯੋ ਘਰ ਮਾਂਹੀ।ਲਘੁ ਬੜ੍ਹਵਾ ਲੈ ਕਰਿ ਸੰਗ ਤਾਂਹੀ। ਮਨ ਮੈਂ ਕਹੈ–ਬਡੀ ਮੈਂ ਰਾਖੀ ਨਹੀਂ ਦੈਨ ਹਿਤ ਕੈਸਿਹੁੰ ਭਾਖੀ[2]॥੧੬॥ਜਬਿ ਪਹੁੰਚਯੋ ਅਪਨੇ ਘਰ ਜਾਇ। ਲਘੁ ਘੋਰੀ ਕੋ ਬੈਧਿ ਬਨਾਇ। ਅੰਤਰ ਬਰਯੋ ਬਡੀ ਜਹਿੰ ਖਰੀ। ਡਸਾ ਸਰਪ ਸੋ ਤਤਛਿਨ ਮਰੀ॥੧੭॥ਗਯੋ ਤਿਮਰ ਮਹਿੰ ਮਰੀ ਨ ਜਾਨੀ। ਬੈਠਿ ਰਹੀ ਅਪਨੇ ਮਨ ਮਾਨੀ। ਹੋਤ ਉਠਾਵਨਿ ਗੋਡਾ ਮਾਰਯੋ। ਬਾਰ ਬਾਰ ਮੁਖ ਤੇ ਟਿਚਕਾਰਯੋ ॥ ੧੮ ॥ ਘੋਰੀ ਨਿਕਟ ਸਰਪ ਤਹਿੰ ਥਿਰਯੋ। ਤਤਛਿਨ ਡਸਨ ਜਾਟਕੋ ਕਰਯੋ।'ਹਾਇ ਹਾਇ'ਕਰਿ ਬਾਹਰ ਆਯੋ।ਦ੍ਵੈ ਘਟਿਕਾ ਮਹਿੰ ਪ੍ਰਾਨ ਗਵਾਯੋ ॥ ੧੯ ॥ ਇਮ ਮੂਰਖ ਕੋ ਭਯੋ ਬਿਨਾਸ਼ੀ। ਕਹਯੋ ਝੂਠ ਸਤਿਗੁਰ ਕੇ ਪਾਸੀ। ਚਢੇ ਪ੍ਰਯੰਕ ਪ੍ਰਭੂ ਤਬਿ ਚਾਲੇ। ਸ਼ਸਤ੍ਰ ਚਾਦਰਾ ਓਢਿ ਬਿਸਾਲੇ॥੨੦॥ਦੇਖਿ ਦੇਖਿ ਨਰ ਹਿੰਦੂ ਤੁਰਕਾ। ਭੇਵ ਪਛਾਨ ਸਕਹਿੰ ਨਹਿੰ ਗੁਰ ਕਾ। ਮੋਰ ਪੰਖ ਕਾ ਮੁੱਠਾ ਫਿਰੈ।'ਹੈ ਕੋ ਬਡੋ ਪੁਰਖ' ਲਖਿ ਪਰੈ[3]॥੨੧॥ ਆਇ ਨਿਕਟ ਕੋ ਬੇਦਨ ਕਰਿਹੀ। ਨਿਸ਼ਚੈ ਕੋਇ ਨਹੀਂ ਮਨ ਧਰਿਹੀ[4]। ਇਸੀ ਪ੍ਰਕਾਰ ਗਮਨਤੇ ਆਏ। ਚਲਤਿ ਗ੍ਰਾਮ ਹੋਹਰ* ਨਿਯਰਾਏ ।੨੨॥ ਨਬੀ ਬ਼ਖ਼ਸ਼ ਸਨ ਤਬਿ ਗੁਰ ਕਹੈਂ। 'ਇਹਾਂ ਕ੍ਰਿਪਾਲ ਉਦਾਸੀ ਰਹੈ। ਰਵਿ

[1]ਮੰਨ ਲਓ। [2]ਦੇਣੇ ਦੇ ਵਾਸਤੇ ਕਿਸੇ ਤਰ੍ਹਾਂ ਵੀ ਮੈਂ ਨਹੀਂ ਕਹੀ (ਭਾਵ ਦੇਣ ਵਾਸਤੇ ਮੈਂ ਮੰਨਿਆ ਨਹੀਂ)। [3](ਹਰ ਕਿਸੇ ਨੂੰ) ਇਹੋ ਜਾਣ ਪਵੇ ਕਿ ਇਹ ਕੋਈ ਵਡਾ ਪੁਰਖ ਹੈ। [4]ਇਹ ਨਿਸ਼ਚੇ ਕਿ ਕੌਣ ਹਨ, ਕੋਈ ਨਹੀਂ ਕਰ ਸਕਦਾ ਮਨ ਵਿਚ।

*ਇਹ ਪਿੰਡ ਤਸੀਲ ਜਗਰਾਵਾਂ ਜ਼ਿਲਾ ਲੁਧਿਆਣਾ ਵਿਚ ਹੈ।

ਅਸਤਨੋ ਸੈਧਨਾ ਅਬਿ ਹੋਈ। ਡੇਰਾ ਕਰਨੋ ਚਹੈਂ ਥਲ ਸੋਈ ॥੨੩॥ ਬਹੁਤ ਦੂਰ ਹੀ ਅਬਿ ਚਲਿ ਆਏ। ਅੱਗੁ ਗਮਨ ਅਬਿ ਨਹਿੰ ਬਨਿ ਆਏ। ਇਹਾਂ ਜਾਮਨੀ ਬਸਹਿੰ ਬਿਤਾਵੈਂ। ਉਠਿ ਪ੍ਰਭਾਤਿ ਕੋ ਅੱਗੁ ਸਿਧਾਵੈਂ ॥ ੨੪ ॥ ਤੁਮ ਭੀ ਇਸ ਥਲ ਤੇ ਹਟਿ ਜਾਵਹੁ। ਮਿਲਿ ਬਿਰਾਦਰੀ ਨਿਜ ਦਿਖਰਾਵਹੁ। ਆਗੇ ਗਮਨ ਸੁਗਮ ਹੀ ਅਹੈ। ਜੰਗਲ[1] ਦੇਸ਼ ਗੁਰੂ ਸਿਖ ਰਹੈਂ[2] ॥ ੨੫ ॥ ਸੁਨਤਿ ਖਾਨ ਬੋਲੇ ਤਬਿ ਅਰਜ਼ੀ।'ਹਮ ਅਨੁਸਾਰਿ ਆਪ ਕੀ ਮਰਜ਼ੀ। ਜੋ ਹਮ ਬਿਨ ਨਹਿੰ ਸਰੈ ਅਗਾਰੀ। ਹਟਿ ਆਵੈਂ ਦੈ ਦਿਵਸ ਪਿਛਾਰੀ ॥ ੨੬ ॥ ਜੋਤਿਕ ਸੇਵਾ ਬਨਹਿ ਤੁਹਾਰੀ। ਪਰਮ ਲਾਭ ਕੱਲਜਾਨ* ਹਮਾਰੀ'। ਇਮ ਬੋਲਤਿ ਮਗ ਉਲੰਘਨੋ ਸਾਰਾ। ਥਾਨ ਉਦਾਸੀ ਪਹੁੰਚਿ ਨਿਹਾਰਾ ॥ ੨੭ ॥ ਸੁਨੀ ਕਾਨ ਮਹਿੰ ਸਾਧ ਕ੍ਰਿਪਾਲ। 'ਆਨਿ ਪਹੁਚੇ ਗੁਰੂ ਕ੍ਰਿਪਾਲ'। ਉਠਨੋ ਸ਼ੀਘ੍ਰਹੀ ਬਾਹਰ ਆਯੋ।ਚਰਨ ਸਰੋਜਨ ਕੋ ਲਪਟਾਯੋ॥੨੮॥'ਉਤਰਹੁ ਪ੍ਰਭੂ ਆਪਕੋ ਡੇਰਾ। ਮੁਝ ਕੋ ਜਾਨਿ ਲੀਜੀਐ ਚੇਰਾ'। ਕਰਿ ਬਿਨਤੀ ਉਤਰਾਇ ਪ੍ਰਯੰਕਾ। ਲੈ ਅੰਤਰ ਕੋ ਗਯੋ ਨਿਸ਼ੰਕਾ ॥ ੨੯ ॥ ਉਤਰਿ ਪਰੇ ਕੀਨਸਿ ਗੁਰ ਡੇਰਾ। ਆਇ ਸਾਧ ਸਭਿ ਦਰਸ਼ਨ ਹੇਰਾ। ਕਰਿ ਕਰਿ ਬੰਦਨ ਬੈਠੇ ਪਾਸੀ। ਕਿਤਿਕ ਲੋਕ ਅਰੁ ਸਾਧ ਉਦਾਸੀ ॥੩੦॥ਤੀਨ ਸਿੰਘ ਅਰੁ ਦੋਇ ਪਠਾਨ। ਕਹਨੋ ਥਾਕ ਸ਼੍ਰੀ ਗੁਰ ਭਗਵਾਨ। 'ਮਾਨ ਸਿੰਘ! ਤੁਮ ਨਿਸਾ ਮਝਾਰਾ। ਗਏ ਹੁਤੇ ਹਿਤ ਕਰਨ ਅਹਾਰਾ ॥ ੩੧ ॥ ਤਬਿ ਹਮ ਤੁਮ ਸੰਗ ਭਾਖਨੋ ਜੈਸੇ। ਹੈ ਕਿ ਨਹੀਂ ਮਨ ਸਿਮਰਨ ਤੈਸੇ'।ਤਬਿ ਤੀਨਹੁੰ ਕਰ ਜੋਰਿ ਬਖਾਨਾ।'ਹੁਕਮ ਮਾਨ ਪਾਲੇ ਬੰਧਿ ਆਨਾ ॥ ੩੨ ॥ ਸਿਮਰਨ ਰਾਵਰ ਕਰਨੋ ਨ ਕੋਈ। ਬੰਧਨੋ ਰਹਨੋ ਅਬਿ ਲੌ ਤਿਮ ਸੋਈ। ਹਮ ਤੀਨਹੁੰ ਨੇ ਬਾਂਧਨੋ ਪਾਲੇ। ਹੁਕਮ ਹੋਇ ਤੌ ਦੇਹਿੰ ਦਿਖਾਲੇ' ॥ ੩੩ ॥ ਸੁਨਿਕੈ ਸ਼੍ਰੀ ਮੁਖ ਤੇ ਫੁਰਮਾਈ। 'ਅਬਿ ਸਭਿ ਹੀ ਕੋ ਦੇਹੁ ਦਿਖਾਈ। ਕਨਾ ਤੁਮ ਖਾਯੋ ਜਾਨਨੋਂ ਜਾਇ?ਸੈਸੋ ਤੁਮਰੇ ਉਰ ਬਿਨਸਾਇ'॥੩੪॥ਤਬਿ ਤੀਨਹੁੰ ਖੋਲਨ ਕਰਿ ਪਾਲੇ। ਧਰਿ ਕਰਤਲ ਪੈ ਸਭਿਨਿ ਦਿਖਾਲੇ। 'ਸ੍ਵਾਦ ਤਿਹਾਵਲ ਨਿਸ ਮਹਿੰ ਖਾਏ। ਅਬਿ ਪਰਖਹੁ ਤਿਸ ਮਹਿੰ ਤੇ ਲਜਾਏ' ॥ ੩੫ ॥ ਹੇਰਿ ਸਰਬ ਹੀ ਕਹੈਂ'ਕਰਾਹੂ। ਸੈਸੇ ਕਹਾਂ ਕਰਹੁ ਇਸ ਮਾਂਹੂ'।ਸ੍ਰੀ ਗੁਰ ਅਰੁ ਨਰ ਸਾਧੁ ਉਦਾਸੀ। ਦੇਖਤਿ ਸੈਸੇ ਕੀਨ

---

[1]ਮਾਲਵਾ। [2]ਦੇਸ਼ ਦੀ ਭਲੀ ਹੈ। *ਇਸ ਤੋਂ ਜਾਪਦਾ ਹੈ ਕਿ ਇਹ ਦੋਵੇਂ ਪਠਾਨ ਸ੍ਰੀ ਗੁਰੂ ਜੀ ਦੇ ਨਿਸ਼ਚਾ ਭਰੋਸਾ ਰੱਖਦੇ ਸਨ।

ਬਿਨਾਸੀ॥੩੬॥ ਨਬੀ ਬਖ਼ਸ਼ੀ ਖਾਂ ਕੋ ਤਿਸ ਕਾਲਾ। ਲਖਿ ਕਰਿ ਸੇਵ ਪ੍ਰਸੰਨ ਬਿਸਾਲਾ। ਕੰਚਨ ਕੰਕਨ ਜਰੇ ਜਰਾਵਨ[1]। ਬਖਸ਼ਨ ਕਰੇ ਰਿਦੇ ਹਰਖਾਵਨ ॥੩੭॥ ਬਹੁਰ ਪਟਾ ਕਾਗਤ ਲਿਖ ਦੀਨ। ਸਭਿ ਸੰਗਤ ਪਰ ਆਗਯਾ ਕੀਨਿ। 'ਇਨਹੁੰ ਕਰੀ ਮਮ ਸੇਵ ਬਿਸਾਲਾ। ਸਿਖ! ਮਾਨਹੁ[2] ਇਨ ਕੋ ਸਭਿ ਕਾਲਾ॥੩੮॥ਸੰਗਤਿ ਦੇਹਿ ਸੇਵ ਮਮ ਸਟਾ[3]'। ਕਰੇ ਵਿਦਾ ਲਿਖਿ ਦੀਨਸਿ ਪਟਾ*। ਅਧਿਕ ਅਨੰਦੇ ਬੰਦਨ ਕਰਿਕੈ। ਗਮਨੇ ਪੁਨਹਿ ਪਿਛਾਰੀ ਮੁਰਿਕੈ ॥੩੯॥ ਤੀਨਹੁੰ ਸਿੰਘ ਸੰਗ ਤਬਿ ਰਹੇ। ਸਾਧ ਕ੍ਰਿਪਾਲ ਦੇਖਿ ਇਮ ਲਹੇ।—ਚਾਹੈਂ ਰਹਨੋ ਅਬੈ ਥਲ ਮੇਰੇ।ਹੋਇ ਪਰਹਿੰਗੇ ਅਧਿਕ ਬਖੇਰੇ ॥੪੦॥ ਬਰਾਬਾਦ ਡੇਰਾ ਹੁਇ ਜਾਇ। ਨੀਠ ਨੀਠ ਮੈਂ ਕੀਨ ਬਨਾਇ—। ਤੁਰਕ ਤ੍ਰਾਸ ਤੇ ਭਰਮਤਿ ਡੋਲਨੋ।ਰਹਨੋ ਨ ਦ੍ਰਿਢ ਨਿਸ ਮਹਿੰ ਇਮ ਬੋਲਨੋ॥੪੧॥ 'ਸੁਨੀਅਹਿ ਸਤਿਗੁਰ ਦਯਾ ਨਿਧਾਨ! ਇਨ ਗ੍ਰਾਮਨ ਮਹਿੰ ਤੁਰਕ ਮਹਾਨ। ਹਲਵਾ ਰੋੜਾ ਅਰੁ ਤਲਵੰਡੀ। ਮੁਸਲਮਾਨ ਕੇ ਪਿੰਡ ਅਖੰਡੀ* ॥੪੨॥ ਰਹੈਂ ਹਜ਼ਾਰਹੁੰ,ਸੁਨਿ ਸੁਧਿ ਜਬੈ। ਚਢਿ ਆਵੈਂ ਗਨ ਤੁਰਨ ਤਬੈ। ਮੋ ਤੇ ਨਹਿ ਕਿਮ ਰਾਖੇ ਜਾਇ।ਯਾਂਤੇ ਲਖਹੁ ਨ ਰਹਿਬੋ ਥਾਇੰ॥੪੩॥ ਲੰਮੇ ਗ੍ਰਾਮ ਆਪ ਚਲਿ ਜਾਈਏ। ਸੋ ਰਾਖਹਿ ਤੁਮ ਕੋ ਕਰਿ ਦਾਈਏ। ਨਰ ਸੁ ਹਜ਼ਾਰਹੁੰ ਦਾਦੇਪੋਤੇ।ਲਰਿਬੇ ਦਿਢ ਛਰਧਰਹਿ ਨ ਕੋਤੇ[4]॥੪੪॥ਸੁਨਿ ਕਰਿ ਤਿਸ ਪ੍ਰਤਿ ਗੁਰੂ ਅਲਾਵਹਿੰ।'ਤੁਰਕਨ ਤੇ ਹਮ ਕੋ ਛਰਪਾਵਹਿੰ। ਤਿਨ ਕੋ ਸਦਾ ਰਹੈ ਹੀ ਮਾਰਤਿ। ਤੂੰ ਤਿਨ ਕੇ ਛਰ ਤੇ ਹੁਇ ਆਰਤ ॥ ੪੫॥ ਹਮਰੋ ਨਿਸ਼ਚਾ ਤੁਮ ਉਰ ਨਾਸਾ। ਯਾਂਤੇ ਤੁਰਕ ਦੇਹਿੰ ਤੁਝ ਤ੍ਰਾਸਾ'।ਇਮ ਸ੍ਰਾਪਤ ਕਿਯ ਸਾਧ ਕ੍ਰਿਪਾਲ†। ਨਿਸ ਬਿਤਾਇ ਕਰਿ ਤਹਾਂ ਕ੍ਰਿਪਾਲ[5] ॥ ੪੬ ॥

---

[1]ਜੜਾਊਆਂ ਨਾਲ ਜੜੇ ਹੋਏ। [2]ਹੇ ਸਿੱਖੋ! ਮੰਨੋ। [3]ਮੇਰੀ ਸੇਵਾ ਦਾ ਬਦਲਾ। [4]ਸਾਰੇ ਹੀ। [5]ਕਿਸੇ ਤੋਂ। [6]ਗੁਰੂ ਜੀ ਨੇ।

*ਇਨ੍ਹਾਂ ਦੀ ਉਲਾਦ ਪਾਸ ਹੁਕਮ ਨਾਮਾ ਸੁਣੀਦਾ ਹੈ। ਮ੍ਰੀ ਅੰਮ੍ਰਿਤਸਰ ਦੇ ਪ੍ਰਸਿੱਧ ਹਕੀਮ ਅਜ਼ੀਜ਼ ਦੀਨ (ਕਟੜਾ ਜੈਮਲ ਸਿੰਘ) ਪਾਸ ਬੀ ਗ਼ਨੀ ਖਾਂ ਨਬੀ ਖਾਂ ਵਾਲਾ ਪਟਾ ਹੈਸੀ।

†ਇਹ ਕ੍ਰਿਪਾਲ ਉਹ ਕ੍ਰਿਪਾਲ ਨਹੀਂ ਜੋ ਭੈਗਾਣੀ ਦੇ ਜੁੱਧ ਵਿਚ ਲੜਿਆ ਸੀ ਤੇ ਜਿਸ ਨੇ ਹਯਾਤ ਖਾਂ ਨੂੰ ਕੁਤਕੇ ਨਾਲ ਮਾਰਿਆ ਸੀ। ਉਹ ਗਜਾਤਰੋਜ ਨਾਮ ਰਖੀਆ ਪੁਤ੍ਰ ਸਿਦਕ ਤੇ ਛਰੋਸੇ ਵਾਲਾ ਗੁਰ ਸਿੱਖ ਸੀ। ਉਹ ਮੰਡਲੀ ਦਾ ਮਹੰਤ ਤੇ ਬਹੁਦਕ ਸਾਧੂ ਸੀ, ਬੁਟੀਚਰ ਅਰਬਾਤ ਜ਼ੋਰੇ ਦਾਰ ਨਹੀਂ ਸੀ, ਕਿਉਂਕਿ ਗੁਰ ਬਿਲਾਸ ਵਿਚ ਉਸ ਨੂੰ ਅਛਪੁਤ ਲਿਖਿਆ

[ਬਾਕੀ ਦੂਜ ਵੇਖੋ ਅਗਲੀ ਪੰਨੇ ਦੇ ਹੇਠ]

ਚਲਿਬੇ ਹੇਤ ਕਰੀ ਤਬ ਤਯਾਰੀ।ਇਕ ਕ੍ਰਿਪਾਲ ਕੋ ਸਾਧ ਭੰਡਾਰੀ।ਪੈਸੇ ਪੰਚ

[ਪਿਛਲੇ ਪੰਨੇ ਦਾ ਦੂਜ ਵੀ ਬਾਕੀ]

ਹੈ, ਯਥਾ:—ਸੁਣ ਏਲਜੋ ਸ਼ੁਭ ਮਤਿ ਅਵਧੂਤਾ । ਸੰਤ ਸ਼ਿਰੋਮਣਿ ਸ੍ਰੀ ਪੁਰਖੂਤਾ ।
ਗੁਰ ਚੇਲੇ ਸਭ ਸ਼ਰਣ ਤਿਹਾਰੀ । ਤੈਂ ਹਮਰੇ ਸਤਿਗੁਰ ਅਵਤਾਰੀ ॥ ੨੨੭॥ ਬਡੇ ਭਾਗ
ਤੇ ਕਹੁ ਹਮ ਪਾਯੋ । ਲੋਕ ਸੁਖੀ ਪਰਲੋਕ ਬਨਾਯੋ । ਬ੍ਰਹਮਾਦਿਕ ਰਿਖਿ ਕਵਿ ਮੁਨਿ
ਜੋਨੀ । ਕਿੰਨਰ ਨਰ ਕੁਛ ਭੁਜੰਗ ਅਮੋਨੀ ॥ ੨੨੮ ॥ ਆਜ ਲਗੇ ਗਾਵਤ ਗੁਨ ਆਯੋ ।
ਤੁਵ ਪ੍ਰਸਾਦਿ ਸੋਂ ਇਹ ਮਮ ਪਾਯੋ । ਅਬ ਮਨ ਮੈਂ ਨਿਸ਼ਚੇ ਇਮ ਆਈ । ਤੁਵ ਸਮਾਨ
ਪ੍ਰਭੁ ਦੂਰ ਨਰ ਨਾਹੀਂ ॥ ੨੨੯ ॥ ਕੋਟ ਬਿਘਨ ਬ੍ਰਹਮੇ ਤ੍ਰਿਪੁਰਾਰੀ । ਇਨ ਪਾਵੋਂ ਪਰ
ਦਿਜੀਐ ਵਾਰੀ । ਅਸ ਪ੍ਰਭੁ ਗੁਰ ਪੂਰਨ ਕਹਿੰ ਤਜਾਗੀ । ਅਨ ਜਾ ਫਿਰਤਿ ਮੂੜ
ਅਨੁਰਾਗੀ' ॥ ੨੩੦ ॥ [ਕੁਲ ਬਿ: ਬਿ: ੬

ਤੇ ਕਵਿ ਸ਼ੇਖ ਸਿੰਘ ਜੀ ਨੇ ਐਉਂ ਲਿਖਿਆ ਹੈ:—

ਦੀਰਘ ਜਟਾਮੁਟ ਸਿਰ ਬਾਧਾ । ਰੋਕਿ ਰਿਖੀਕਨ ਮਨ ਜਿਹ ਸਾਧਾ ॥ ੩੭॥ ਸਰਬੰਗਨ
ਮਹਿੰ ਲਗੀ ਬਿਭੂਤ । ਫ਼ੋਭਤਿ ਮਨੋ ਰੱਤ ਅਵਧੂਤ । ਤਪ ਕੋ ਤੇਜ ਦਿਪਤ ਹੈ ਐਸੇ ।
ਰਿਖੀਅਨ ਮਹਿੰ ਘਟਜੰਦਨ ਜੈਸੇ ॥ ੩੮ ॥ ਬ੍ਰਹਮਚਰਜ ਮਹਿੰ ਬਡੋ ਸੁਪੱਤਾ । ਗੁਰ ਕੇ
ਚਰਨ ਨਾਮ ਰਸ ਮੱਤਾ । ਕਰ ਪਗ ਕੇ ਨਖ ਬਧੇ ਬਿਸਾਲਾ । ਕਸੀ ਕੁਪੀਨ ਦਿਪਤ ਬਡ
ਭਾਲਾ ॥ ੩੯ ॥ ਇਕ ਤੂੰਬਾ ਹਿਤ ਪੀਵਨ ਧਾਰੀ । ਕੁਤਕਾ ਗਹੇ ਹਾਥ ਮਹਿੰ ਭਾਰੀ ।
ਸ਼ਮਸ ਬਦਨ ਪਰ ਚਮਕਤਿ ਅਹੈ । ਬਸਤ੍ਰ ਬਿਹੀਨ ਦਿਗੰਬਰ ਰਹੈ ॥ ੪੦ ॥ ਤਨ
ਸਫੁਲ ਅਰੁ ਪੇਟ ਬਿਸਾਲਾ । ਲੰਬੀ ਭੁਜਾ ਮਹਾਂ ਬਲ ਵਾਲਾ । ਸਤਿਗੁਰ ਸਨਮੁਖ
ਮਹਿਦ ਸੁਹਾਯੋ । ਮਨੋ ਗਜਾਨ ਦਿਗ ਤਪ ਚਲਿ ਆਯੋ ॥ ੪੧ ॥ ਕਿਧੌਂ ਬਿਸ਼ਨੁ ਕੇ
ਦਰਸ਼ਨ ਕਾਰਨ । ਮਹਾਂਦੇਉ ਏਠਜੋ ਰਿਪੁ ਦਾਰੁਨ । ਰਾਮ ਦੇਵ ਦਿਗ ਕਿਧੌਂ ਅਗਸਤ ।
ਇਮ ਅਖਿਲੋਕਤ ਸਿੱਖ ਸਮਸਤ ॥ ੪੨ ॥ [ਰੁ ੨ ਅੰ ੩੭

ਇਸ ਤੋਂ ਸਪਸ਼ਟ ਹੈ ਕਿ ਇਹ ਕ੍ਰਿਪਾਲ ਪੂਰਨ ਸਾਧੂ ਹੈ, ਪੂਰਨ ਗੁਰ ਪ੍ਰੇਮੀ ਹੈ, ਤਜਾਗੀ ਹੈ, ਇਕ ਕੁਤਕਾ ਤੇ ਤੂੰਬਾ ਪਾਸ ਹੈ, ਅਵਧੂਤ ਹੈ ਤੇ ਡੇਰੇਦਾਰ ਨਹੀਂ ਹੈ, ਤੇ ਦਿਖ ਤ੍ਰਿਟਿ ਵਾਲਾ ਹੈ। ਭੰਗਾਣੀ ਦੇ ਜੁੱਧ ਦਾ ਅੰਤ ਗੁਰੂ ਕੀ ਬਿਜੈ ਹੈ ਉਸ ਨੇ ਪਹਿਲੋਂ ਦੱਸ ਦਿਤਾ ਸੀ, ਤੇ ਸਤਿਗੁਰ ਦੀ ਚਰਨ ਸ਼ਰਨ ਜੁੱਧ ਵਿਚ ਲੜਿਆ ਤੇ ਹਯਾਤ ਖਾਂ ਨੂੰ ਮਾਰਿਆ।

ਕਈ ਲੋਕਾਂ ਨੇ ਇਸੇ ਮਹੰਤ ਕ੍ਰਿਪਾਲ ਨੂੰ ਹੋਰਾਂ ਦਾ 'ਕ੍ਰਿਪਾਲ ਸਾਧ ਉਦਾਸੀ' ਮੰਨਿਆਂ ਹੈ। ਇਹ ਭੁੱਲ ਜਾਪਦੀ ਹੈ ਤੇ ਵਿਸ਼ੇਸ਼ ਖੋਜ ਦੀ ਮੁਥਾਜ ਹੈ। ਭੰਗਾਣੀ ਵਾਲਾ ਕ੍ਰਿਪਾਲ ਡੇਰੇਦਾਰ ਨਹੀਂ ਸਹੀ ਹੁੰਦਾ, ਉਹ ਤਜਾਗੀ ਤੇ ਬਹੁਦਕ ਤਜਾਗੀ ਹੈ, ਪਰ ਇਹ ਕੁਟੀਚਰ ਹੈ। ਉਹ ਨਿਰਵਾਣ ਪਦ, ਪੂਰਨ ਪਦ ਤੇ ਇਸਥਿਤ ਤੇ ਡਰੇਸੇ ਵਾਲਾ ਹੈ ਤੇ ਸਤਿਗੁਰੂ ਜੀ ਨੂੰ ਵਾਹਿਗੁਰੂ ਦਾ ਅਵਤਾਰ ਵੇਖਦਾ ਹੈ। ਇਹ ਸਾਧ ਕ੍ਰਿਪਾਲ ਗੁਰੂ ਜੀ ਨੂੰ ਗੁਰੂ ਮੰਨਦਾ ਹੈ, ਪਰ ਭਰਦਾ ਹੈ, ਏ ਵਿਚ ਹੈ, ਨਿਰਛੇ ਪਦ ਤੇ ਅੜੂਜ ਨਹੀਂ ਹੈ, ਤੇ ਛੋਰੇ ਨੂੰ ਗੁਰੂ ਜੀ ਤੋਂ ਵਧੀਕ ਪਿਆਰ ਕਰਦਾ ਹੈ। ਦੋਹਾਂ ਦੇ ਆਚਰਨ ਤੇ ਡਰੇਸੇ ਅੱਡ ਅੱਡ ਹਨ। ਇਸ ਤੋਂ

[ਬਾਕੀ ਟੁਕ ੨ ਵਿ ਅਗਲੇ ਪੰਨੇ ਤੇ ਹੈ ਜੀ]

ਹਾਥ ਮਹਿ ਲਯਾਯੋ। ਕਰਿ ਆਰੀ ਨਿਜ ਸੀਸ ਝੁਕਾਯੋ॥੪੭॥ ਤਬਿ ਸ਼ਤਿ-ਗੁਰ ਤਿਸ ਕੋ ਕਰ ਗਹਯੋ।'ਬੈਧਿ ਮੁਸ਼ਟ ਦਿਢ[1]'ਸ਼੍ਰੀ ਮੁਖ ਕਹਯੋ। 'ਅਧਿਕ ਜ਼ੋਰ ਤੇ ਗਾਢੀ ਕੀਜੈ[2]। ਨਹੀਂ ਖਜ਼ਾਨਾ ਖੋਲਨ ਕੀਜੈ'॥੪੮॥ਸੁਨਿ ਕ੍ਰਿਪਾਲ ਬੂਝਨੋ ਬੇਦਿ ਹਾਥ। 'ਰਾਖਨ ਹੀ ਭਾਖਨੋ ਅਬਿ ਨਾਥ[3] !—ਕਬਹੂੰ ਖੁਲਹਿ—ਸੋ ਭੀ ਬਚ ਕਹੀਏ[4]। ਕਰੁਨਾ ਕਰਤਿ ਇਨਹੁੰ ਪਰ ਰਹੀਏ' ॥ ੪੯ ॥ ਸ਼੍ਰੀ ਮੁਖ ਕਹਯੋ ਸੁਨਹੁ ਸੋ ਕਾਨ[5]। ਦਸਮ ਗੁਰੂ ਬਚ ਕੀਨ ਬਖਾਨ।'ਤੁਵ ਗਾਦੀ ਪਰ ਦਸਮੋ ਥਿਰੈ। ਸੁਓ ਖਜ਼ਾਨਾ ਖੋਲਨਿ ਕਰੈ' ॥੫੦॥ ਕਹੈ ਕਵੀ ਅਬਿ ਲੌ ਸੋ ਧਰੈਂ। ਨਹੀਂ ਕੋਸ਼ ਤੇ ਖਰਚਨ ਕਰੈਂ।ਪੰਚ ਗ੍ਰਾਮ ਕੋ ਤਬਹਿ ਬੁਲਾਏ। ਕਹਯੋ[6]ਕਿ 'ਮੰਜਾ ਲੇਹੁ ਉਚਾਏ' ॥੫੧॥ ਸੁਨਿ ਚਾਰਹੁੰ ਨੇ ਪਲੰਘ ਉਠਾਵਾ। ਗਮਨ ਕੀਨਿ ਡੇਰੇ ਨਿਕਸਾਵਾ[7]। ਗੁਰੂ ਕਹਯੋ 'ਇਕ ਦਿਸ਼ ਤੇ ਨੀਵੋਂ। ਸਮ ਹ੍ਵੈ ਚਲਹੁ ਨ ਥਿਖਮੀ ਥੀਵੋ' ॥੫੨॥ ਕਹਿ ਰਾਹਕ'ਛੋਟਾ ਮਮ ਤਨ ਹੈ। ਤੂੰ ਲਾਂਬੋ, ਯਾਂਤੇ ਅਨਬਨ ਹੈ'। ਸੁਨਿ ਸ਼੍ਰੀ ਮੁਖ ਤੇ ਵਾਕ ਉਚਾਰਾ। ਸਮ ਬਨ ਜਾਹੁ'ਜਿਨਹੁੰ ਸਿਰ ਧਾਰਾ' ॥ ੫੩ ॥ ਭਯੋ ਬਚਨ ਤੇ ਤਿਨ ਸਮ ਤਤ-ਛਿਨ।ਦੇਖਿ ਸਕਲ ਤਬਿ ਬਿਸਮਤਿ ਬਹੁ ਮਨ ।ਲਗਯੋ ਕ੍ਰਿਪਾਲ ਪੰਚ ਸਿਰ[8]

[1]ਮੁੱਠੀ ਚੰਗੀ ਤਰ੍ਹਾਂ ਘੁੱਟਕੇ ਰਖੇ। [2]ਭਾਵ ਪੱਕੀ ਰੀਝ ਦੇ ਲਓ। [3]ਆਪ ਨੇ ਰੱਖਣ ਵਾਸਤੇ ਹੀ ਕਿਹਾ ਹੈ ਹੇ ਨਾਥ ਕਿ। [4]ਕਦੇ ਖੁੱਲ੍ਹੇਗਾ ਵੀ, ਉਹ ਬੀ ਬਚਨ ਕਹੋ। [5](ਕਵੀ ਜੀ ਕਹਿੰਦੇ ਹਨ ਕਿ ਹੇ ਸ੍ਰੋਤਾ ਜਨੋ !) ਜੋ ਸ਼੍ਰੀ ਮੁਖੋਂ ਕਿਹਾ ਸੀ ਓਹ ਕੰਨ ਦੇਕੇ ਸੁਣੋ। [6](ਕ੍ਰਿਪਾਲ ਨੇ) ਕਿਹਾ। [7]ਨਿਕਲਿਆ (ਪਲੰਘ)। [8]ਬਰੱਬਰ ਦਾ ਹੋ ਜਾ। [9]ਪੌਂਚਾਂ ਦੇ ਨਾਲ ਕ੍ਰਿਪਾਲ ਬੀ, ਮੰਜਾ ਸਿਰ ਚਾਉਣ ਵਿੱਚ ਲੱਗ ਪਿਆ।

[illegible](ਪਿਛਲੇ ਪੰਨੇ ਦੀ ਟੂਕ ਦੀ ਕਥਾ)

ਜਾਪਦਾ ਹੈ ਕਿ ਵਜ਼ਨਕਤੀਆਂ ਵੀ ਅੱਡ ਅੱਡ ਹਨ। ਜੋ ਛਟੇਸਾ ਜੋ ਸਿਦਕ ਜੋ ਦ੍ਰਿੜ੍ਹਤਾ ਭੰਗਾਣੀ ਵਾਲੇ ਕ੍ਰਿਪਾਲ ਦੀ ਦੱਸੀ ਹੈ ਓਹ ਦ੍ਰਿੜ ਆਚਰਨੀ ਕਵੇ ਹੋਹਰਾ ਵਿਚ ਸ਼ਤਿਗੁਰੂ ਨੂੰ ਆਪਣੇ ਪਾਸ ਰੱਖਣੋਂ ਨਾਂਹ ਨਹੀਂ ਕਰ ਸਕਦਾ, ਤਵਾਰੀਖ ਖਾਲਸਾ ਨੇ ਇਸ ਡੇਰੇ ਨੂੰ ਤਾਂ ਉਸੇ ਉਦਾਸੀ ਮਹੰਤ ਭੰਗਾਣੀ ਵਾਲੇ ਦਾ ਬਸਾਯਾ ਮੰਨਿਆ ਹੈ, ਪਰ ਇਸ ਮਹੰਤ ਨੂੰ, ਜਿਸਨੇ ਆਪਣੇ ਸ਼ਤਿਗੁਰਾਂ ਨੂੰ ਰੋਣ ਬਸੇਰਾ ਨਹੀਂ ਦਿੱਤਾ ਉਸਦਾ ਚੇਲਾ ਮੰਨਿਆ ਹੈ। ਇਹ ਹੋ ਸਕਦਾ ਹੈ ਕਿ ਭੰਗਾਣੀ ਜੁੱਧ ਮਗਰੋਂ ਉਸਨੇ ਡੇਰਾ ਆ ਬੱਧਾ ਹੋਵੇ ਤੇ ਇਹ ਆਦਮੀ ਉਸਦਾ ਚੇਲਾ ਹੋਵੇ ਯਾ ਇਸ ਚੇਲੇ ਨੇ ਹੀ ਡੇਰਾ ਬੱਧਾ ਹੋਵੇ ਤੇ ਉਹ ਚੜ੍ਹ ਚੁਕਾ ਹੋਵੇ। ਤਵਾ: ਖਾ: ਨੇ ਤਾਂ ਇਸ ਮਹੰਤ ਨੂੰ ਕ੍ਰਿਪਾਲ ਉਦਾਸੀ ਦਾ ਚੇਲਾ ਮਹੰਤ ਹੀ ਲਿਖਦਾ ਹੈ, ਭੰਗਾਣੀ ਜੁੱਧ ਨੂੰ ਥੀ ਵੀਹ ਕੁ ਵਰ੍ਹੇ ਬੀਤ ਚੁਕੇ ਹਨ। ਇਹ ਬੀ ਮੁਮਕਿਨ ਹੈ ਕਿ ਚੇਲੇ ਦਾ ਨਾਮ ਬੀ ਕ੍ਰਿਪਾਲ ਹੋਵੇ। ਜੀਕੂੰ ਨੂਰੰਗਾਬਾਦ ਦੇ ਸ਼ਹੀਦ ਹੋਏ ਸ਼੍ਰੀ ਬਾਬਾ ਬੀਰ ਸਿੰਘ ਜੀ ਦੇ ਜਾਨਸ਼ੀਨ ਚੇਲੇ ਦਾ ਨਾਮ ਬੀ ਸ਼੍ਰੀ ਬਾਬਾ ਬੀਰ ਸਿੰਘ ਜੀ ਹੀ ਸੀ।

ਧਾਰੋ। ਸਿੰਘ ਸੈਗ ਹੁਇ ਪੰਥ ਪਧਾਰੋ ॥੫੪॥ ਇਕ ਜੱਟੀ ਭੱਟੀ ਤਿਸ ਨਾਇ। ਤਰ ਪ੍ਰਯੰਕ ਸਿਰ ਦੀਨਸਿ ਧਾਇ।ਪਿਖਿ ਗੁਰ ਭਾਖਸ਼ੋ'ਦੇਹੁ ਹਟਾਈ*। ਕਜਾ ਮਾਂਗਤਿ ਬੂਝਹੁ ਇਸ ਤਾਈਂ?' ॥੫੫॥ ਦਯਾ ਸਿੰਘ ਤਬਿ ਕਰੀ ਹਟਾਵਨ। 'ਕਜਾ ਜਾਚਹਿ ਕਹੁ ਕਰੀਅਹਿ ਪਾਵਨ'[1] । ਸੁਨਿ ਕਰਿ ਬੋਲੀ ਉਰ ਅਹਿ-ਲਾਦੀ। 'ਕਹੋ ਮੋਹਿ ਸੁਤ ਕੀ ਹੁਇ ਸ਼ਾਦੀ' ॥੫੬॥ ਤਬਿ ਗੁਰ ਭਨਸੋਂ 'ਬੀਸ ਬਿਰਧੈ ਹੈ। ਸਪਤ ਸਪਤ ਸ਼ਾਦੀ ਕਰਵੈ ਹੈਂ'। ਹਟੀ ਸੁ ਰਿਦੈ ਅਨੰਦਹਿ ਧਰੇ। ਤਿਹ ਸੁਤ ਤੀਨ ਬਸਾਹੁ ਪੁਨ ਕਰੇ ॥੫੭॥ ਪੋਤ੍ਰੇ ਸਪਤ ਬਸਾਹੁ ਕਰਿਵਾਏ। ਸੋ ਹਮ ਦੇਖੇ ਲਿਖੇ ਬਨਾਏ । ਇਮ ਸਤਿਗੁਰ ਕੋ ਸ੍ਰਾਪ ਕਿਯੋਂ ਬਰ। ਬਿਦਤ ਜਾਨੀਯਹਿ ਜਹਿੰ ਕਹਿੰ ਧਰਿ ਪਰ॥ ੫੮ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਦੁਤੇ 'ਸ੍ਰੀ ਗੁਰੁ ਪਯਾਨ' ਪ੍ਰਸੰਗ ਬਰਨਨੰ ਨਾਮ ਅਸ਼ਟ ਚੱਤ੍ਵਾਰਿੰਸਤੀ ਅੰਸ਼ੁ ॥੪੮॥

੪੯. [ਮਾਈ ਨੂੰ ਦੁਧ ਲੈਣ ਸਰਹਿੰਦ ਭੇਜਣਾ । ਰਾਇਕੋਲੇ ਦੇ ਧਰਮ ਦੀ ਵਿਥਨਾ]।

ਦੋਹਰਾ॥ ਆਗੇ ਗਮਨੇ ਸਤਿਗੁਰੂ ਉਲੰਘੇ ਕੋਤਿਕ ਕੋਸ।ਜਗਰਾਵਾਂਪੁਰਿ ਕੋਟ ਕੋ ਰਾਇ ਹੁਤੋ ਬਡ ਹੋਸ਼[2] ॥ ੧ ॥ ਨਿਸ਼ਾਨੀ ਛੰਦ॥ ਜਨਮ ਤੁਰਕ ਹਿੰਦੂ ਧਰਮ ਜਿਨ ਧਾਰਨ ਕੀਨਾ । ਦਯਾ ਧਰਮ ਪੁੰਨਮਾਤਮਾ ਸ਼ੁਭ ਮਗ ਮਨ ਭੀਨਾ । ਸਕਲ ਭੇਵ ਗੁਰਦੇਵ ਕੋ ਸੁਨਿ ਸੇਵ ਉਮਾਹ॥ ਲੈ ਸੈਨਾ ਸੇਗ ਤੀਨ ਸੈ ਚਲਿ ਦਰਸ਼ਨ ਚਾਹ॥੨॥ ਆਇ ਅਗਾਰੀ ਸੋ ਮਿਲਨੋ ਅਵਿਲੋਕੋ ਸ੍ਵਾਮੀ । ਨੀਲੋ ਬਸਤ੍ਰ ਪ੍ਰਯੰਕ ਪਰ ਥਿਰ ਅੰਤਰਜਾਮੀ। ਤਜਨੋ ਤੁਰੰਗਮ ਦੂਰ ਹੀਪਾਇਨ ਸੋਂ ਆਯੋ।ਹਾਥ ਜੋਰਿ ਸਨਮੁਖ ਗਯੋ ਬਹੁ ਸੀਸ ਨਿਵਾਯੋ॥੩॥ਕਦਮ ਪਦਮ ਸਮ ਸੁਖਸਦਮ[3] ਪਰਸੇ ਕਰ ਦੋਊ । ਬਦਨ ਬਿਲੋਚਨ ਭਾਲ ਪਰ ਫਿਰ ਫੇਰਤ ਸੋਊ।'ਆਪ ਸਾਥ।ਰਨ ਗਾਥ ਬਡ ਹੈ ਨਾਥ ਅਸੈਭੈ[4]।ਤਊ ਬਿਲੋਕਿ ਬਹਾਦਰੀ ਸਭਿ ਤੁਰਕ ਅਚੈਭੈ ॥ ੪ ॥ ਕਰਾਮਾਤ ਸਾਹਿਬ ਬਡੇ ਸਮਰਥ ਸਭਿ ਭਾਂਤੀ । ਚਹੋ ਬਨਾਵੈ ਛਿਨਕ ਮਹਿੰ ਅਨਬਨ ਬਨਿ ਜਾਤੀ । ਨਰ ਲੀਲਾ ਕਲਿਕਾਲ ਕੀ ਕਰਿ ਜਗ ਦਿਖਰਾਵੈ।ਹਰਖ ਸ਼ੋਕ ਨਹਿੰ ਬਯਾਪ ਹੀ

[1]ਆਖ ਤੇ (ਗੁਰੂ ਜੀ ਤੈਂ)ਪਾਵਨਾ ਕਰ । [2]ਰਾਇਕੋਟ ਜਗਰਾਵਾਂ ਨਗਰ (ਦਾ ਰਾਇ) ਵੱਡਾ ਦਾਨਾ (ਆਦਮੀ) ਸੀ । ਮੁਰਾਦ ਇਹ ਹੈ ਕਿ 'ਕੱਲਾ' ਗੁਰੂ ਜੀ ਦਾ ਸਿੱਖ ਸੀ ਜੋ ਅੱਗੇ ਜਾਕੇ ਦੱਸਣਗੇ । [ਦੇਖੋ ਅੰਸ਼ੁ ੫੩ ਅੰਕ ੩—ਦਾਸ ਕਦੀਮੀ ਰਾਵਰ ਕੇਰਾ]। ਰਾਇਕੋਟ ਜਗਰਾਵਾਂ ਦੀ ਤਸੀਲ ਵਿੱਚ ਹੈ । [3]ਕਵਲਾਂ ਵਰਗੇ ਚਰਨ ਸੁਖ ਦਾ ਘਰ । [4]ਹੇ ਨਾਥ ਆਪ ਸਾਥ (ਤੁਰਕਾਂ ਦੇ) ਰਣ ਦੀ ਗਾਥਾ ਬੜੀ ਨਾਮੁਨਾਸਬ ਹੈ, ਭਾਵ ਤੁਰਕਾਂ ਨੂੰ ਆਪ ਨਾਲ ਲੜਨਾ ਨਹੀਂ ਸੀ ਚਾਹੀਦਾ ।

*ਤ੍ਰੀਮਤ ਤੇ ਤਰਸ ਕਰਕੇ ਕਿ ਇਹ ਐਵੇਂ ਕੰਮ ਨਾ ਕਰੇ ।

ਤਿਲ ਲੇਪ ਨ ਲਾਵੈ ॥ ੫ ॥ ਹਮ ਲੋਕਨ ਕੌ ਦੀਖਤੀ ਜਬਰੀ ਤੁਰਕੇਸ਼ਾ। ਕਰਨੋ ਬੁਰਾ ਤਿਨ ਅਪਨ ਸਭਿ, ਤੁਮ ਸੋਂ ਰਚਿ ਦੈਸ਼ਾ'।ਸੁਨਿ ਕੈ ਸ਼੍ਰੀ ਮੁਖ ਤੇ ਕਹਨੋ 'ਇਮ ਹੋਵਨਹਾਰੀ। ਮਿਟਤਿ ਨ ਕੋਟ ਉਪਾਵ ਤੇ ਨਰ ਹੈ ਕੈ ਨਾਰੀ ॥ ੬ ॥ ਮਾਨਨੀਯ ਸਭਿ ਸੀਸ ਪਰ ਸੁਰ ਅਸੁਰਨਿ ਕੇਰੀ। ਨਰ ਬਪੁਰੇ ਕੀ ਕਹਾਂ ਗਤਿ ਜੋ ਫੇਰੈ ਹੋਰੀ"।ਬਹੁਰ ਕਹਨੋ ਸ਼੍ਰੀ ਬਦਨ ਤੇ'ਸੁਨਿ ਕੱਲਾਰਾਊ। ਹਯ ਅਰੂਢਿ ਗਮਨੀਜੀਏ ਕੁਛ ਚਲੈਂ ਅਗਾਊ' ॥ ੭ ॥ ਮਾਨਿ ਹੁਕਮ ਕੌ ਹਯ ਚਢਨੋ ਪੁਨ ਸਤਿਗੁਰ ਪਰਾਨੇ।ਲੰਮੇਗ਼ਾਮ*ਪੁਨ ਪਹੁੰਚਕੇ ਬਚ ਰਾਇ ਬਖਾਨੇ। 'ਉਤਰਹੁ ਕਰਹੁ ਅਰਾਮ ਕੁਛ ਆਏ ਬਹੁ ਦੂਰੀ। ਮੁਝ ਪਰ ਕਰੁਨਾ ਕੀਜੀਅਹਿ ਦ੍ਰਿਸ਼ਟੀ ਦਿਖਿ ਰੂਰੀ॥੮॥ਲੰਮੇ ਗ਼ਾਮ ਥਿਰੀਜੀਏ ਆਯਹੁ ਮੈਂ ਸੰਗੀ।ਬੈਠਿ ਬਿਤਾਵਹੁ ਸਮਾ ਕੁਛ ਮਮ ਪੁਰਹੁ ਉਮੰਗੀ'।ਸੁਨਿਕਰਿ ਬੋਲੇ ਸਤਿਗੁਰੂ 'ਕੌ ਸ਼ੀਘ੍ਰ ਬਿਸਾਲਾ[1]। ਸੁਧਿ ਕੌ ਲਯਾਇ ਸਿਰੰਦ ਤੇ ਮਗ ਜਾਇ ਉਤਾਲਾ॥੯॥ਤਬਿ ਲਗ ਥਿਰ ਇਸ ਥਲ ਰਹੈਂ, ਪੁਨ ਜਾਇਂਅਗਾਊ। ਮਾਤਾ ਗੁਜਰੀ ਉਤ ਗਈ ਮਗ ਪਾਇ ਨ ਕਾਊ"।ਕਹਿ ਕੱਲਾ 'ਸ਼੍ਰੀ ਪ੍ਰਭੁ ! ਸੁਨਹੁ:-ਦਸ ਜੋਜਨ ਜਾਨਹੁੰ।ਪੁਰਿ ਸਿਰੰਦਇਸ ਥਾਨਤੇ ਸਭਿ ਕਰੈਂ ਬਖਾਨਹੁ ॥੧੦॥ ਬਨਹਿ ਨ ਜਾਨ ਸਊਰ ਕੌ ਲਖਿ ਤੁਰਕ ਪਛਾਨੈਂ[2]। ਇਕ ਮਾਹੀ ਹਮਰੇ ਰਹੈ ਸੋ ਇਤੋ ਪਯਾਨੈਂ[3]। ਹੁਕਮ ਕਰਹੁ ਭੇਜੌਂ ਤਿਸੈ ਦਸ ਜੋਜਨ ਜਾਵੈ।ਦਿਵਸ ਦੂਸਰੇ ਤਿਤਿਕ ਚਲਿ[4] ਸੁਧਿ ਆਨਿ ਸੁਨਾਵੈ' ॥੧੧॥ 'ਪਠਹੁ ਤਿਸੈ' ਸ਼੍ਰੀ ਗੁਰ ਕਹਨੋ 'ਸੋ ਸ਼ੀਘ੍ਰ ਪਯਾਨੈ। ਸੁਧਿ ਲੈ ਕਰਿ ਪੁਰਿ ਬੀਚ ਤੇ ਪਹੁੰਚੈ ਇਸ ਥਾਨੈ'। ਇਮ ਕਹਿ ਕੈ ਸ਼੍ਰੀ ਬਦਨ ਤੇ ਉਤਰਾਇ ਪ੍ਰਯੰਕਾ। ਥਿਰੇ ਤਿਸੀ ਥਲ ਮਹਿ ਤਬੈ ਗੁਰ ਹੀਨ ਅਤੰਕਾ ॥ ੧੨ ॥ ਪਠਨੋ ਹਕਾਰ ਸੁ ਮਾਹੀ[5]"ਚਲਿ ਸ਼ੀਘ੍ਰ'ਸਿਖਾਯੋ[6]। 'ਬਖਸ਼ਹਿ ਧਨ ਬਿਨ ਬਿਲਮ ਜੋ ਪਹੁੰਚਹਿ ਮਗ ਧਾਯੋ'। ਹੁਤੋ ਸਮਾ ਤਬਿ ਪ੍ਰਾਤਿ ਕੌ ਗਮਨਨੋ ਜਬਿ ਮਾਹੀ।ਬਾਯੁ ਬੇਗ ਤੇ ਸ਼ੀਘ੍ਰ ਚਲਿ ਧਾਯੋ ਮਗ ਮਾਂਹੀ ॥ ੧੩ ॥ਸਭਿ ਲਸ਼ਕਰ

---

[1]ਦੇਖਕੇ ਹਟਾਵੇ। [2]ਕੱਲਾ ਰਾਇ ਨੇ। [3]ਥੜੀ ਛੇਤੀ ਕੋਈ (ਜਾਕੇ)। [4]ਮਾਤਾ ਜੀ ਉਸ ਰਾਹ ਗਏ ਹਨ ਪਰ ਪਤਾ ਕੋਈ ਨਹੀਂ ਲੱਗਾ। [5]ਦੇਖਕੇ (ਸੂਰਮੇ ਨੂੰ) ਤੁਰਕ ਪਛਾਣ ਲੈਣਗੇ। [6]ਇਤਨਾ ਹੀ (੧੦×੪=੪੦ ਕੋਹ) ਟੁਰ ਸਕਦਾ ਹੈ (ਇਕ ਦਿਨ ਵਿੱਚ)। [7]ਤਿਤਨੀ ਛੇਤੀ ੪੦ ਕੋਹ ਹੀ ਚੱਲਕੇ। [8]ਮਾਹੀ। [9]ਇਹ ਸਿਖਾਇਆ ਕਿ ਛੇਤੀ ਚੱਲੀਂ।

*ਇਹ ਪਿੰਡ ਰਾਇ ਕੋਟ ਤੋਂ ਮੀਲ ਕੁ ਦੀ ਵਿੱਥ ਤੇ ਹੈ।

ਤੁਰਕਾਨ ਕੋ ਪਸਰਜੋ ਤਬਿ ਚਾਲਾ। ਪੁਰਿ ਸਿਰਹੰਦ ਡੇਰੇ ਗਏ[1] ਬਿਸਮੰਤਿ ਬਿਸਾਲਾ। ਕੋਚਿਤ ਕਹੈਂ'ਨ ਗੁਰ ਲਹਜੋ ਨਹਿ ਕਿਨਹੂੰ ਹੋਰਾ। ਗਯੋ ਸਭ-ਨਿ ਕੋ ਬੀਚਤੇ ਗੁਰ ਬੀਰ ਬਡੇਰਾ'॥੧੪॥ਕੋਚਿਤ ਕਹਿ 'ਰਣ ਮਹਿ ਮਰਜੋ ਨਹਿ ਦੇਖਜੋ ਜਾਈ। ਲਾਖਹੂੰ ਲੋਥਨਿ ਬੀਚ ਤੇ ਕਹੁ ਕਿਸ ਬਿਧਿ ਪਾਈ'। ਇੱਤਯਾਦਿਕ ਬਹੁ ਬਾਰਤਾ ਮਿਲਿ ਤੁਰਕ ਕਰੈਤੇ। ਸਗਰੇ ਗਏ ਸਿਰ੍ਹੰਦ ਕੋ ਬਹੁ ਸ਼ੋਕ ਬਧੈਤੇ ॥ ੧੫ ॥ ਪੁਰਿ ਪੁਰਿ ਘਰ ਘਰ ਰੁਦਨ ਹੈ ਜਹਿ ਕੇ ਨਰ ਮਾਰੇ। ਚਚਾ ਭਤੀਜਾ ਸੁਤ ਪਿਤਾ ਕਿਹ ਭ੍ਰਾਤ ਸੰਘਾਰੇ। ਸਸੁਰ ਜਮਾਤਾ ਸੁਸਾ ਸੁਤ ਬਹਿਨੋਈ ਸਾਰੇ। ਕੋਚਿਤ ਮਾਤੁਲ ਭਾਣਜੇ ਬੰਧਪ ਹਤਿ ਡਾਰੇ ॥ ੧੬ ॥ ਜਹਿ ਕਹਿ ਜਾਤਿ ਸੁਨਾਵਨੀ[2] ਪੀਟਹਿ ਮਿਲਿ ਨਾਰੀ। ਨਿਜ ਸਨਬੰਧੀ ਸਿਮਰ ਕਰਿ ਗੁਨ ਗਨਨ ਉਚਾਰੀ[3]। ਦਿੱਲੀ ਆਦਿਕ ਉਤ ਨਗਰ ਇਤ ਲਵਪੁਰਿ ਰੋਵੈਂ। ਕਾਬਲ ਅਰੁ ਕੰਧਾਰ ਲਗ ਮਨ ਕਸ਼ਟ ਪਰੋਵੈਂ ॥ ੧੭ ॥ ਮਨਹੁੰ ਸ਼ੋਕ ਕੇ ਜਰ ਭਯੋ ਗਨ ਬਾਂਧਿ ਅਖਾਰੇ। ਨਿਰਤਿ ਕਰਾਵਤਿ ਥਾਨ ਬਹੁ ਤੁਰਕਨ ਘਰ ਸਾਰੇ। ਦੇਤਿ ਤਲੀਮਾ ਨਾਇਨੀਂ[4] ਗਾਵਤਿ ਸੋ ਗੀਤਾ'ਓਹ ਓਹ' 'ਹੈ ਹੈ' ਕਹਨਿ ਇਹ, ਇਮ ਤਾਲ ਪੁਰੀਤਾ ॥੧੮॥ਭਾਲ ਰੁ ਛਾਤੀ ਉਰੁ ਪਰ ਲਗ ਹਾਥ ਬਜੈਤੇ। ਕਰਤਿ ਜਾਤਿ ਇਕ ਗਤ[5] ਸਕਲ ਨਹਿ ਗਨ ਬਿਚਲੈਤੇ[6]। ਉਠਤਿ ਨਾਦ ਰੋਦਨ ਬਡੋ ਧੁਨਿ ਗੀਤ ਬਿਸਾਲੀ।ਜਮਕੀ ਹੋਤੁ ਪ੍ਰਸੰਨਤਾਮ੍ਰਿਤੁ ਕੀਨ ਖੁਸ਼ਾਲੀ'॥੧੯॥ਜਹਿ ਥਾਸਾ ਤੁਰਕਾਨ ਕੋ ਤਹਿ ਸ਼ੋਕ ਪਸਾਰਾ। ਮਨਹੁੰ ਜੀਤ[7] ਇਸ ਦੇਸ਼ ਕੋ ਬਿਚ ਸੈਲ ਸਿਧਾਰਾ। ਮੀਏਂ ਮਰੇ ਹਜ਼ਾਰ ਹੀ ਰਾਣੇ ਅਰ ਰਾਜੇ। ਗਿਰਬਾਸੀ ਰੋਦਤਿ ਘਨੇ ਰਸ ਕਰੁਨਾ ਸਾਜੇ॥੨੦॥ ਇਮ ਅਵਨੀ ਤਲ ਸ਼ੋਕ ਭਾ ਜਹਿ ਕਹਿ ਸੁਧਿ ਜਾਈ। ਲਸ਼ਕਰ ਗਏ ਸਿਰ੍ਹੰਦ ਕੋ ਬੋਲਤਿ ਬਿਸਮਾਈ। ਗੁਰ ਸੋਂ ਲਰਨ ਕਸਾਮਤਿ ਅਹੈ ਭਟ ਪੁੰਜ ਖਪਾਏ। ਤਊ ਨ ਪਕਰਜੋ ਕਿਨਹੂੰ ਰਣ ਹਤਿ ਸੁਭਟ ਸਿਧਾਏ ॥੨੧॥ ਇੱਤਯਾਦਿਕ ਸਭਿ ਦੇਸ਼ ਮਹਿ ਪਸਰਜੋ

[1]ਤੁਰਕ ਦਲ ਦੇ ਡੇਰੇ ਸਿਰਹੰਦ ਚਲੇ ਗਏ। [2]ਕਿਸੇ ਦੇ ਦੇਹਾਂਤ ਹੋਣ ਦੀ ਖਬਰ। [3](ਉਨ੍ਹਾਂ ਦੇ) ਬਹੁਤ ਗੁਣ ਉਚਾਰ ਹਨ। [4]ਨੇਣਾਂ ਮਾਨੋਂ ਤਾਲੀਮਾਂ ਦੇਂਦੀਆਂ ਹਨ। (ਕੈਂਜਰੀਆਂ ਨੂੰ ਰਾਗ ਸਿਖਾਉਣ ਵਾਲੇ ਅਪਣੀ ਸਿੱਖਯਾ ਦੇਣ ਨੂੰ ਤਾਲੀਮ ਦੇਣੀ ਕਹਿੰਦੇ ਹਨ)। [ਅ:, ਤਅ਼ਲੀਮ=ਸਿੱਖਯਾ]। [5]ਰਾਗ ਵਿੱਦਯਾ ਵਿੱਚ ਤਾਲ ਦੱਸਣ ਦਾ ਬੋਲ ਜੋ ਜੋੜੀ ਆਦਿ ਤੋਂ ਬਜਾਉਂਦੇ ਹਨ। [6]ਤਾਲ ਸਾਰੀਆਂ ਦਾ ਤਾਲ ਟੁਟਦਾ ਨਹੀਂ। [7]ਮੌਤ ਨੇ ਖੁਸ਼ੀ ਕੀਤੀ ਹੈ। [8]ਜਿੱਤਕੇ (ਸ਼ੋਕ)।

ਬਡ ਰੌਰਾ ਰੋਦਤਿ ਪੀਟਤਿ ਕਸ਼ਟ ਬਡ ਜਗ ਠੌਰਹਿੰ ਠੌਰਾ। ਤਬਿ ਮਾਹੀ ਗਮਨਜੋਂ ਗਯੋ ਸੀਰੰਦ ਪੁਰਿ ਮਾਂਹੀ। ਸੁਧਿ ਸਗਰੀ ਕੌ ਸੁਨਤਿ ਭਾ ਬੀਤੀ ਜਿਮ ਆਹੀ ॥੨੨॥ ਸਤਿਗੁਰ ਥਿਰੇ ਪ੍ਰਭਾਤਿ ਤੇ ਬੈਠੇ ਢਿਗ ਰਾਊ। ਕਰਹਿੰ ਜੁੱਧ ਕੀ ਬਾਰਤਾ'ਜੜ੍ਹ ਤੁਰਕਨ ਰਾਊ*'।ਸਚਿਵ ਆਦਿ ਗਨ ਰਾਇ ਕੌ[2] ਕਹਿੰ ਰਾਇ ਤਰੀਵੈ। 'ਸ਼੍ਰੀ ਗੁਰ ਇਹ ਧਰਮਾਤਮਾ ਹਤਿ ਦੁਸ਼ਟ ਹਰੀਵੈ"॥ ੨੩॥ਨਗਰ ਤਿਹਾੜਾ† ਬਡ ਬਸੈ ਲਾਖਹੁੰ ਨਰ ਜਾਂਹੀ। ਹੁਤੋ ਤੁਰਕ ਤਹਿੰ ਦੁਸ਼ਟ ਬਡ ਨਿਸ਼ਚੈ ਅਘ ਮਾਂਹੀ। ਗੋਬਧ ਪਾਪੀ ਬਹੁ ਕਰਹਿੰ ਸੁਨਿ ਕੱਲਾ-ਰਾਊ। ਪਾਪ ਸਮੀਪੀ ਹੋਨਿ ਤੇ ਮਨ ਸਹਿ ਨ ਸਕਾਊ॥੨੪॥ਚਮੂੰ ਬਟੋਰਤਿ ਚਢਿ ਚਲਨੋ ਧੌਂਸਾ ਧੁੰਕਾਰਾ। ਨਗਰ ਤੀਰ ਤਬਿ ਪਹੁੰਚਿਕੈ ਕਿਧ ਜੰਗ ਅਖਾਰਾ। ਨਿਕਸਿ ਵਹਿਰ ਪੂਰਬ ਲਰੇ ਇਨ ਹਮਲਾ ਘਾਲਾ। ਕਰੇ ਕਤਲ ਪਿਖਿ ਭਾਜਿਗੇ ਬਿਚ ਲਰੇ ਬਿਸਾਲਾ ॥੨੫॥ ਲਾਇ ਮੋਰਚੇ ਨਗਰ ਕੌ ਪੁਨ ਮੰਡਿ ਲਰਾਈ। ਨਿਕਸਿ ਨ ਆਇ ਪ੍ਰਵੇਸ਼ ਤੇ ਘੇਰੇ ਚਹੁੰ ਘਾਈ[3]। ਇਕ ਸੰਮਤ ਲਰਤੇ ਰਹੇ ਪੁਨ ਭਏ ਲਚਾਰੀ।ਮਿਲਨ ਹੇਤ ਕਰਿ ਤ੍ਰਾਸ ਕੌ ਬਾਤੈਂ ਬਿਚ ਡਾਰੀ ॥ ੨੬ ॥–ਕਹਹੁ ਰਾਇ ਤੁਮ ਕਯੋਂ ਲਰਹੁ ਕੁਛ ਲੈਨ ਨ ਦੈਨਾ। ਨਾਹਕ ਬਿਨਸੈਂ ਆਦਮੀ ਦੁਹਿ ਦਿਸ਼ ਕੀ ਸੈਨਾ–। ਰਾਇ ਕਹਯੋ–ਗੋਬਧ ਤਜਹੁ ਇਸ ਕਾਰਜ ਹੋਤਾ। ਮੈਂ ਖਰਚਨੋ ਲਾਖਹੁੰ ਦਰਬ ਰਣ ਰੋਸ ਸਮੇਤਾ–॥੨੭ ॥ ਸੁਨਿ ਬੋਲੇ ਲਾਚਾਰ ਹੁਇ–ਹਮ ਨੈ ਅਬਿ ਮਾਨੀ। ਆਗੇ ਨਹਿੰ ਗੋਬਧ ਕਰਹਿੰ ਸਚ ਲੀਜਹੁ ਜਾਨੀ–। ਰਾਇ ਕਹੈ–ਦਿਹੁ ਜਾਮਨੀ ਤੁਮ ਕੌ ਤਬਿ ਤਜਾਗੋਂ।ਨਾਂਹਿ ਤ ਕਰਿਕੈ ਜੰਗ ਬਲ ਬਾਢਨ[4] ਸਭਿ ਲਾਗੋਂ॥ ੨੮॥ ਬੀਨ ਬੀਨ ਸਭਿ ਕੌ ਹਤੋਂ ਜਰ ਖੋਜ ਮਿਟਾਵੋਂ। ਬਹੁਰ ਕਰਹਿੰ ਨਹਿੰ ਪਾਪ ਇਮ ਅਸ ਪੁਰਖ ਬਸਾਵੋਂ–। ਕਹਿੰ ਅੰਤਰ ਕੌ ਤ੍ਰਾਸ ਧਰਿ–ਕੌ ਜਾਮਨ ਹੋਵੈ। ਅਸ ਪੱਧਤਿ ਨਹਿੰ ਨਿਕਟ ਕੌ ਬਿਚ ਆਨਿ ਖਲੋਵੈ ॥੨੯॥ ਅਪਰ

[1]ਤੁਰਕਾਂ ਦਾ ਰਾਜਾ(ਨੌਹੰਗਾ)ਮੂਰਖ ਹੈ ।(ਅ)ਜੜ੍ਹ ਤੁਰਕ ਨ ਰਾਊ=ਤੁਰਕਾਂ ਦੀ ਜੜ੍ਹ ਨਹੀਂ ਰਹੇਗੀ। [2]ਕੱਲਾਰਾਇ ਦੇ ਵਜ਼ੀਰ । [3]ਦੁਸ਼ਟ ਵੈਰੀ ਮਾਰੇ ਹਨ (ਇਸ ਨੇ)। [4](ਅੰਦਰ) ਵੜੇ (ਬਾਹਰ) ਨਿਕਲ ਨਾ ਸਕੇ (ਐਸੇ) ਘੇਰੇ ਚਹੁੰ ਪਾਸਿਆਂ ਤੋਂ । (ਅ) ਚਹੁੰ ਪਾਸਿਆਂ ਤੋਂ ਐਸੇ ਘੇਰੇ ਕਿ (ਅੰਦਰਲੇ) ਨਿਕਲ ਨਾ ਸੱਕਣ ਤੇ (ਬਾਹਰਲੇ ਅੰਦਰ)ਪ੍ਰਵੇਸ਼ ਨਾ ਕਰ ਸਕਣ । [5]ਕਤਲ ਕਰਨ।

*ਪਾਃ–ਜੜ੍ਹ ਤੁਰਕ ਖਪਾਊ। †ਇਕ ਪਾਸੇ ਸਤਲੁਜ ਦੂਜੇ ਪਾਸੇ ਮਾਲਵਾ ਤੇ ਤੀਜੇ ਪਾਸੇ ਪੁਆਧ, ਤ੍ਰੈਹਾਂ ਦੇ ਵਿਚ ਦਾ ਇਲਾਕਾ ਜੋ ਜਗਰਾਵਾਂ ਦੀ ਤਸੀਲ ਵਿਚ ਹੈ । ਪਹਿਲੋਂ ਇਸ ਨਾਮ ਦਾ ਇਥੇ ਨਗਰ ਸੀ ਜੋ ਸਤਲੁਜ ਨੇ ਢਾਹ ਦਿਤਾ । ਕਥਾ ਅੱਗੇ ਹੈ ।

ਨਹੀਂ ਲਖਿਯਤਿ ਇਹਾਂ ਹਮ ਸਕਲ ਬਿਚਾਰੇਂ। ਇਕ ਸਤੁੱਦ੍ਰਵ ਦਰਿਯਾਉ ਹੈ ਬਿਚ ਆਇ ਹਮਾਰੇ। ਚਹਹੁ ਜਿ ਲੀਜਹਿ ਜਾਮਨੀ ਚਲੀਅਹਿ ਤਿਸ ਤੀਰ।ਲਿਖਿ ਕਾਗਦ ਹਮ ਦੇਹਿਂਗੇ ਸਾਪਰਸੈਂ ਨੀਰ[1]–॥੩੦॥ਭਨੀ ਦੁਸ਼ਟ ਜਿਮ ਬਾਰਤਾ ਮਾਨੀ ਤਿਮ ਰਾਉ।ਸਪਤਿ ਕੋਸ ਤਹਿਂ ਤੇ ਹੁਤੇ ਗਮਨੇ ਤਿਸ ਥਾਉ। ਬੈਠਿ ਪ੍ਰਥਮ ਪੂਜਾ ਕਰੀ ਸਭਿ ਬਿਧਿ ਦਿਸ਼ ਦੋਊ। ਬਹੁਰ ਲਿਖੀ ਤਹਿਂ ਜਾਮਨੀ ਜੈਸੀ ਬਿਧਿ ਹੋਊ ॥੩੧॥–ਜੇ ਹਮ ਗੋਬਧ ਕਰਹਿਂਗੇ ਦੰਡਹੁ ਦਰਿਆਉ!–।ਇੱਤਨਾਦਿਕ ਲਿਖਵਾਇ ਕਰਿ ਹਰਖਜੋ ਤਬਿ ਰਾਉ।ਕਾਗਦ ਲੈ ਕਰਿ ਪੁਰਿ ਅਪਨਿ ਆਯਹੁ ਪੁਨ ਬਾਸਾ। ਨਗਰ ਤਿਹਾੜਾ ਬਡ ਬਸੈ ਚਹੁੰ ਬਰਨ ਖੁਲਾਸਾ[2]॥੩੨॥ਸੁਨੀਅਹਿ ਸ਼੍ਰੀ ਪ੍ਰਭੁ ਸਤਿਗੁਰੂ ! ਇਕ ਬਰਖ ਬਿਤਾਵਾ। ਬਹੁਰ ਏਕ ਗੋਬਧ ਕਰੀ ਬਡ ਪਾਪ ਕਮਾਵਾ। ਸੁਨੀ ਰਾਇ ਜਬਿ ਬਾਰਤਾ, ਦਰੀਆਉ ਅਰਾਧਾ।–ਤੁਮ ਜ਼ਾਮਨ ਇਸ ਬਾਤ ਕੇ ਇਹ ਦੁਸ਼ਟ ਅਸਾਧਾ ॥੩੩॥ ਨਿਰਵਾਰਹੁ ਨਿਜ ਜ਼ਾਮਨੀ ਦਿਹੁ ਦੰਡ ਬਿਸਾਲਾ–। ਭਈ ਆਨ ਜਬਿ ਜਾਮਨੀ–ਕਹਿਤੋ ਇਸ ਢਾਲਾ[3]।–ਸਪਤ ਕੋਸ ਸਤੁੱਦ੍ਰਵ ਹੁਤੋ ਢਾਹਨ ਤਟ ਲਾਗੋ[4]।ਪਹੁੰਚਜੋ ਪੁਰਿ ਕੇ ਨਿਕਟ ਲੌ ਨਰ ਨਾਰਿਨਿ ਜਾਗੇ ॥ ੩੪॥ ਬਨੇ ਸਦਨ ਗਿਰਨੇ ਲਗੇ ਢਾਹਤਿ ਜਲ[5] ਗੇਰੇ।ਕੋਤਿਕ ਨਰ ਡ੍ਰਿਯ ਬਹਿ ਗਏ ਭਾ ਰੌਰ ਬਡੇਰੇ। ਔਚਕ ਜਲ ਕਹਿਂ ਤੇ ਅਯੋ ਕੁਛ ਜਾਇ ਨ ਜਾਨਾ। ਦਰਬ ਆਦਿ ਘਰ ਵਸਤੁ ਗਨ ਵਿਚ ਜਲ ਕੇ ਨਾਨਾ॥੩੫॥ਨਿਸਾ ਅੰਧੇਰੀ ਨਾਰਿ ਨਰ ਭਾਜੇ ਉਤਲਾਏ। ਨਹਿਂ ਦੀਖਤਿ ਜਲ ਮਹਿਂ ਗਿਰੇ ਸਭਿ ਦਿਏ ਬਹਾਏ।ਨਗਰ ਸਗਰ ਘਰ ਘਰ ਬਗਰ ਦਰਿਆਉ ਬਿਦਾਰੇ[6]। ਕੋਤਿਕ ਬਚੇ ਪਲਾਇ ਕਰਿ ਕੋਤਿਕ ਬਿਚ ਮਾਰੇ॥ ੩੬॥ ਕੋਸਨ ਮਹਿਂ ਜੋ ਬਸਤ ਥੋ[7] ਸਭਿ ਦੀਨ ਬਹਾਈ। ਇਮ ਸਤੁੱਦ੍ਰਵ ਨਿਜ ਜਾਮਨੀ ਨ੍ਰਿਪ ਕੀ ਉਤਰਾਈ–।ਸ਼੍ਰੀ ਗੁਰ ਤੁਮਰੀ ਕ੍ਰਿਪਾ ਤੇ ਇਮ ਰਾਇ ਕੱਲ੍ਹੋਰਾ[8]।ਕਰਤਿਸਦਾ ਸਤਿਸੰਗ ਕੋ ਕਰਿ ਪੁੰਨ ਬਡੇਰਾ[9] ॥ ੩੭ ॥ ਸੁਨਿ ਕਰਿ ਸ਼੍ਰੀ ਸਤਿਗੁਰ ਕਹਜੋ 'ਆਛੋ ਪਦ ਪੈ ਹੈ। ਨਹਿਂ ਸਜ਼ਾਇ ਪਰਲੋਕ ਮਹਿਂ ਨੀਕੋ ਮਗ ਜੈਹੈ। ਸਾਧ ਸਾਧ ਇਸ ਕੋ ਕਰਮ ਸਤੁੱਦ੍ਰਵ ਭੀ ਮਾਨਾ'। ਸੁਨਿ ਕਰਿ ਕੱਲ੍ਹੋਰਾਇ

[1]ਸਤਲੁਜ ਦਾ ਜਲ ਸਪਰਸ਼ਕੇ ਭਾਵ ਤੁਰੰਦ ਖਾਕੇ ਨੀਰ ਦੀ। [2]ਖੁਲ੍ਹਾ। [3]'ਇਉਂ' ਕਹਿੰਦੇ ਹਨ ਕਿ ਜਦੋਂ ਰਾਤ ਪੈ ਗਈ। [4]ਕੰਢਾ ਢਾਹੁੰਦਾ ਹੋਇਆ। [5]ਜਲ ਵਿਚ। [6]ਦਰਯਾ ਨੇ ਸਾਰਾ ਫਿਰ ਘਰ ਘਰ, ਵਗਣਾਂ (ਰਸਤੇ) ਲਾਂਭ ਕਰ ਦਿਤੇ। [7]ਜੋ ਵਸਦਾ ਸੀ। [8]ਭਾਵ ਰਾਇ ਕੱਲ੍ਹਾ।

ਤਥਿ ਅਭਿਬੰਦਨ ਠਾਨਾ ॥ ੩੮ ॥ ਇਤਿ ਸ੍ਰੀ ਗਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਰਾਇ ਕੱਲੇ ਕੇ' ਪ੍ਰਸੰਗ ਬਰਨਨੰ ਨਾਮ ਏਕ ਊਨ ਪੰਚਾਸਤੀ ਅੰਸੂ । ੪੯ ॥

੫੦. [ਮਾਹੀ ਨੇ ਆਕੇ ਸਾਹਿਬਜ਼ਾਦਿਆਂ ਦਾ ਸਾਕਾ ਸੁਨਾਉਣਾ]।

ਦੋਹਰਾ ॥ ਬੈਠੇ, ਮਾਹੀ ਕੋ ਗਏ, ਬਾਤੈਂ ਕਰਤਿ ਬਿਤਾਇ। ਭਯੋ ਦੁਪਹਿਰਾ ਆਨ ਕਰ ਥਿਰਿ ਪ੍ਰਯੰਕ ਸੁਖਦਾਇ ॥ ੧ ॥ ਨਿਸਾਨੀ ਛੰਦ॥ ਨਿਕਟ ਰਾਇ ਕੱਲਾ ਥਿਰਯੋ ਤ੍ਰੈ ਸੈ ਭਟ ਸਾਥਾ। ਅਪਰ ਲੋਕ ਥਿਰ ਸੈਂਕਰੇ ਦਰਸਤਿ ਹੈਂ ਨਾਥਾ। ਭੀਰ ਅਹੈ ਬਹੁ ਨਰਨਿ ਕੀ, ਥਿਰ ਦੂਰਹਿਂ ਦੂਰੀ। ਆਨਿ ਆਨਿ ਬੰਦਨ ਕਰਹਿਂ ਪਿਖਿ ਮੂਰਤਿ ਰੂਰੀ ॥ ੨ ॥ ਦੇਖਿ ਦੁਪਹਿਰੇ ਦਿਸ਼ਾ ਗੁਰ ਸ੍ਰੀ ਬਦਨ ਬਖਾਨਾ। 'ਸੁਨਹੁ ਰਾਇ ਕੱਲਾ ! ਅਬੈ ਮਾਹੀ ਪ੍ਰਸਥਾਨਾ'। ਪਹੁੰਚਯੋ ਆਇ ਕਿ ਨਹੀਂ ਸੋ ਦੇਖਹੁ ਤਿਸ ਘਾਈ[1]। ਬੀਤ ਗਏ ਦੋ ਪਹਿਰ ਤਿਹ ਆਵਹਿ ਕਰਿ ਧਾਈ'॥੩॥ਬੋਲਯੋ ਕੱਲਾ ਜੋਰਿ ਕਰ 'ਕਿਧ ਗਮਨ ਸਕਾਰੇ। ਪਹੁੰਚਹਿ ਚਾਲੀ ਕੋਸ ਸੋ ਚਲਿ ਬਾਸੁਰ ਸਾਰੇ। ਅਗਲੇ ਦਿਨ ਪਹੁੰਚੈ ਇਹਾਂ ਸਭਿ ਬਾਤ ਬਤਾਵੈ।ਮਾਰਗ ਅੱਸੀ ਕੋਸ ਕੋ ਬਲ ਕੋ ਜੁਤਿ ਆਵੈ'॥੪॥ ਸੁਨਿ ਭੂਸ਼ਨ ਗੁਰ ਹੁਇ ਰਹੇ ਕਹਿਂ ਔਰ ਪ੍ਰਸੰਗਾ। ਜਥਾ ਗਿਰੇਸ਼ੁਰ ਭੀਮਸਸਿ[2] ਮਚਵਾਯਹੁ ਜੰਗਾ। 'ਬਾਈ ਧਾਰਨਿ ਕੇ ਪਤੀ ਬਡ ਚਮੂੰ ਬਟੋਰੀ। ਸਭਿ ਇਕੱਤ੍ਰ ਮਤਿ ਕੋ ਕਰੇ ਆਏ ਹਮ ਓਰੀ' ॥ ੫ ॥ ਦ੍ਵੈ ਘਟਕਾ ਬੀਤੀ ਬਹੁਰ ਇਤਮਾਦਿ ਕਹੈਤੇ।ਅਕਸਮਾਤ੍ ਸ੍ਰੀ ਸਤਿਗੁਰੂ ਇਮਬਚਨ ਭਨੈਤੇ।'ਮਨੁਜ ਚਢਾਵਹੁ ਤਰੁ ਪਰ[3] ਮਗ ਦੇਖਹਿ ਸੋਈ। ਆਵਤ ਮਾਹੀ ਕੈ ਨਹੀਂ ਸੁਧਿ ਪਾਵਹਿਂ ਜੋਈ' ॥ ੬ ॥ ਪੁਨਹਿ ਰਾਇ ਕੱਲਾ ਕਹੈ 'ਪਹੁੰਚਯੋ ਭਿ ਨ ਸੋਊ। ਕਹਾਂ ਹੋਇ ਆਗਵਨ ਅਬਿ ਕਨਾ ਤਰੁ ਪਰ ਜੋਊ। ਸੈਧਨਾ ਅਗਲੇ ਦਿਵਸ ਹੀ ਹੋਵਤਿ ਸੋ ਆਵੈ। ਥਿਰਹਿ ਨ ਪੁਰਿ ਅਰੁ ਮਗ ਬਿਖੈ ਤੁਰਨ ਹੀ ਧਾਵੈ' ॥ ੭ ॥ ਸੁਨਿ ਪੁਨ ਗੁਨ ਗਨ ਖਾਨਿ ਗੁਰ ਪਰਚੋ ਅਨ[4] ਖਯਾਲਾ। ਭੂਢ ਪਹਿਰ ਦਿਨ ਜਬਿ ਰਹਯੋ ਬੈਠੇ ਤਿਸਕਾਲਾ।ਬਾਕ ਤੀਸਰੋ ਕਹਤਿ ਭੇ ਸਭਿ ਬਿਖੈ ਸੁਨਾਯੋ। 'ਚਢੋ ਬਿੱਛ ਮਾਹੀ ਪਿਖਹੁ ਆਯੋ ਕਿ ਨ ਆਯੋ ?' ॥ ੮ ॥ ਸੁਨਤਿ ਰਾਇ ਕੱਲਾਕਹੈ ਨਿਜ ਨਰਨਿ ਮਝਾਰਾ।'ਪੁਰਸ਼ੋਤਮ ਪੂਰਨ ਪੁਰਖ ਤ੍ਰੈ ਬਾਰਿ ਉਚਾਰਾ। ਕਹਾਂ ਹਮਾਰੋ ਖਰਚ ਹੁਇਚਢਿ ਤਰੁ ਪਰ ਹੈਰੋ। ਬਚਨ ਸਾਚ ਇਨ ਕੋ ਸਦਾ ਨਿਸ਼ਚੈ ਬਹੁਤੇਰੋ' ॥੯॥ ਇਕ ਨਰ ਤਰੁ ਪਰ ਤੁਰਤ

---

[1]ਲਿਆ ਸ੍ਰੀ। [2]ਤਿਸ ਤਰਫ। [3]ਭੀਮਦੇਵ। [4]ਬਿੱਛ ਉੱਤੇ। [5]ਹੋਰ।

ਹੀ ਕਹਿ ਰਾਇ ਚਢਾਯੋ।ਚਢਿ ਕਰਿ ਤੁੰਗ ਸਕੰਧ ਪਰ[1] ਸੋ ਮਗ ਦਰਸਾਯੋ। ਮਾਹੀ ਆਵਤਿ ਦੂਰ ਤੇ ਤਿਨ ਦੇਖਨਿ ਕੀਨਾ। ਬਿਸਮਾਵਤਿ ਬੋਲਨੋ ਤਬੈ 'ਆਯਹੁ ਮੈਂ ਚੀਨਾ' ॥ ੧੦ ॥ ਨਿਕਟ ਪਹੁੰਚਨੋ ਜਬਿ ਲਗੋ ਰਹਿ ਦੇਖਤਿ ਸੋਊ। ਉਤਰਨੋ ਤਰੁ ਪਰ ਤੇ ਤਰੇ ਸੁਨਿ ਕਰਿ ਸਭਿ ਕੋਊ।ਗਮਨਨੋ ਜੋਜਨ ਬੀਸ ਮਗ[2], ਮਨ ਮਹਿੰ ਬਿਸਮਾਏ। ਕਰਾਮਾਤ ਸਾਹਿਬ ਗੁਰੂ ਅਚਰਜ ਦਿਖਰਾਏ॥੧੧॥ਇਤਨੇ ਮਹਿੰ ਮਾਹੀ ਅਘੋ ਕਰਿ ਬੰਦਨ ਬੈਸਾ।ਕਹਨੋ 'ਸਿਰੰਦ ਬ੍ਰਿਤੰਤ ਕੋ ਦੇਖਨੋ ਤਹਿੰ ਕੈਸਾ?'।ਹਾਥ ਜੋਰਿ ਕਰਿ ਤਬਿ ਕਹਨੋ'ਜੁਗ ਸਾਹਿਬਜ਼ਾਦੇ। ਮਹਾਂ ਮਲੇਛਨ ਹਤਿ ਦਏ ਕਰਿ ਦੀਰਘ ਬਾਦੇ' ॥ ੧੨ ॥ ਪੁਨਹਿ ਰਾਇ ਕੱਲੇ ਕਹਨੋ 'ਬਿਛੁਰੇ ਗੁਰ ਸੰਗਾ। ਤਹਿੰ ਤੇ ਕਿਤ ਪਕਰੇ ਗਏ ਕਿਮ ਭਯੋਪ੍ਰਸੰਗਾ?।ਸਰਬ ਛੋਰ ਤੇ ਅੰਤਲੋ ਅਬਿ ਦੇਹੁ ਸੁਨਾਈ।ਜਿਸ ਹਿਤ ਸ਼੍ਰੀ ਸਤਿਗੁਰ ਥਿਰੇ ਕਹੀਅਹਿ ਸਮੁਝਾਈ ?' ॥ ੧੩ ॥ ਤਬਿ ਮਾਹੀ ਕਰ ਬੰਦਿ ਕਰਿ ਬਿਚ ਸਭਾ ਉਚਾਰੀ। 'ਸੁਨਹੁ ਪ੍ਰਭੂ ! ਬਿਛਰੇ ਜਬੈ ਇਕ ਬਿੱਪ੍ਰ ਅਗਾਰੀ[3]। ਸੰਗ ਮਾਤ ਕੋ ਕਪਟ ਕਰਿ ਲੈ ਗਯੋ ਨਿਰਾਲਾ। ਪਹੁੰਚਨੋ ਅਪਨੇ ਗ੍ਰਾਮ ਲੈ ਧਰਿ ਲੋਭ ਬਿਸਾਲਾ ॥ ੧੪ ॥ ਸਮੈਦਨ ਮਹਿੰ ਮਾਤਾ ਹੁਤੀ ਦੋ ਸਾਹਿਬਜ਼ਾਦੇ। ਇਕ ਖੱਚਰ ਇਕ ਦਾਸ ਤਿਹ ਦੀਨਾਰਨਿ ਲਾਦੇ। ਬਿੱਪ੍ਰ ਉਤਾਰੋ ਸਦਨ ਮਹਿੰ ਸਭਿ ਵਸਤੁ ਉਤਾਰੀ। ਗ੍ਰਾਮ ਨਾਮ ਖੋਜੀ ਹੁਤੋ ਦਿਜ ਅਧਮ ਕੁਚਾਰੀ ॥੧੫ ॥ ਕੁਛਕ ਮਸੰਦੀ ਭੀ ਕਰੀ ਇਸ ਹੇਤੁ ਚਿਨਾਰੀ[4]। ਮਧੁਰ ਬਾਕ ਕਹਿ ਲੈ ਗਯੋ ਧਨ ਸੰਗ ਨਿਹਾਰੀ। ਖੱਚਰ ਪਰ ਖੁਰਜੀ ਤਕੀ ਦੀਨਾਰਨਿ ਕੇਰੀ। ਬਿਸਰਾਮੇ ਬਹੁ ਥਕਤਿ ਭੇ ਚਲਿ ਬਾਟ ਬਡੇਰੀ॥੧੬॥ ਆਂਖ ਬਚਾਇ ਉਠਾਇ ਕਰਿ ਲੈ ਕੈ ਘਰ ਮਾਂਹੀ। ਦਾਬੀ ਅਵਨੀ ਕੇ ਬਿਖੈ ਜਿਮ ਜਾਨਹਿੰਨਾਂਹੀ।ਕਿਤਿਕ ਬੇਰ ਮਹਿੰ ਆਨਿ ਕਰਿਬੋਲਨੋ ਦਿਜ ਪਾਪੀ। –ਲੋਕ ਗ੍ਰਾਮ ਕੇ ਚੋਰ ਹੈਂ ਸੁਚਿਤੀ ਰਖਿ ਆਪੀ[5] ॥ ੧੭ ॥ ਵਸਤੁ ਸੰਭਾਰਹੁ ਆਪਨੀ ਮੈਂ ਭਾਖਿ ਸੁਨਾਵੋਂ। ਦੋਸ਼ ਨ ਦੀਜੈ ਮੋਹਿ ਕੋ ਸਭਿ ਭੇਦ ਬਤਾਵੋਂ–। ਦਾਸ ਗਯੋ ਥੋ ਵਹਿਰ ਕੋ ਸੋ ਤਿਸ ਛਿਨ ਆਯੋ[6]। ਤਿਮਰ ਭਏ ਤੇ ਵਸਤੁ

---

[1]ਉੱਚੇ ਟਾਹਣੇ ਤੇ। [2]ਵੀਹ ਜੋਜਨ ਦਾ ਰਸਤਾ। [3]ਅੱਗੋਂ (ਮਿਲਿਆ)। [4]ਇਸ ਫਾਸਣੇ ਪਫਾਣ ਸੀ (ਉਸ ਨੂੰ ਮਾਤਾ ਜੀ ਦੀ)। [5]ਆਪਣੀ ਸੰਭਾਲ ਰੱਖਣੀ। [6]ਭਾਵ ਜੋ ਦਾਸ ਤਿਸ ਵੇਲੇ (ਜਿਸ ਵੇਲੇ ਕਿ ਬ੍ਰਾਹਮਣ ਗੱਲ ਕਰ ਰਿਹਾ ਸੀ ਮਾਤਾ ਜੀ ਨਾਲ ਕਿ ਵਸਤੂ ਸੰਭਾਲਕੇ ਰੱਖਣੀ) ਆਯਾ

ਸਭਿ ਸੰਭਾਰਨ ਲਾਯੋ॥ ੧੮ ॥ ਤਬਹਿ ਦਾਸ ਕਹਿ ਮਾਤ ਕੋ–ਖੁਰਜੀ ਵਿਚ ਨਾਂਹੀ।ਬਸਤ੍ਰ ਆਦਿ ਸਭਿ ਹੈਂ ਧਰੇ–ਮਾਤਾ ਸੁਨਿ ਪ੍ਰਾਹੀ ।–ਦਿਜ ਘਰ ਮਹਿ ਕੋ ਅਪਰ ਨਹਿ,ਹਮ ਹੈਂ,ਕੈ ਸੋਊ । ਧਰੀ ਹੋਇਗੀ ਬੂਝ ਤਿਹ,ਅੰਤਰ ਕਿਤ ਹੋਊ–॥ ੧੯ ॥ ਸੁਨਿਕੈ ਬੂਝਨੋ ਦਾਸ ਦਿਜ:–ਖੁਰਜੀ ਤੈਂ ਲੀਨੀ ? ਹੁਤ ਸੰਭਾਰਨਿਕੋ ਧਰੀ ਅੰਤਰਗਤਿ ਕੀਨੀ[1]–।ਸੁਨਤਿਦਿਜਾਧਮ[2] ਕੁਮਤਿ ਮਨ ਊਚੀ ਧੁਨਿ ਭਾਖੇ।–ਇਹ ਮੁਝ ਕੋ ਗੁਨ ਤੁਮ ਕਰਨੋ ਮਰਤੇ ਮੈਂ ਰਾਖੇ॥੨੦॥ ਪਤਿਸ਼ਾਹੀ ਨਵਰੰਗ ਕੀ ਨਹਿ ਦੂਸ਼ਨ ਲਾਵੋ । ਆਨਿ ਗਹੈਂਗੇ ਤੁਰਤ ਹੀ ਮੁਝ ਚੋਰ ਬਨਾਵੋ । ਕਸ਼ਾ ਢਲ ਆਗੇ ਕਰਹੁਗੇ ਮੈਂ ਜਿਯਤ ਬਚਾਏ। ਅਬਿ ਮੁਝ ਕੋ ਇਤਬਾਰ ਨਹਿ ਨਿਕਸਹੁ ਉਤਲਾਏ॥ ੨੧ ॥ ਸੁਨਹਿ ਜਿ ਨਰ ਗੁਰ ਮਾਤ ਹੈ ਇਨ ਘਰ ਮਹਿ ਰਾਖੇ । ਤਬੈ ਤੁਰਕ ਦੇਂ ਕੈਦ ਕਰਿ, ਗੁਰ ਪਰ ਬਹੁ ਮਾਖੇ[3] । ਤੁਵ ਨੰਦਨ ਮਾਰੇ ਘਨੇ ਨਹਿ ਕਰੀ ਭਲਾਈ । ਜੀਤਨੋ ਚਹਿ ਬਦਸ਼ਾਹ ਸੋ ਨਿਤ ਧੂਮ ਉਠਾਈ॥ ੨੨ ॥ ਮੈਂ ਜੁ ਉਤਾਰੇ ਆਨਿ ਘਰ ਲਾਯਸ ਤੋਂ ਚੋਰੀ । ਕਨੋਂ ਨ ਜਾਹੁ ਜਿਤ ਕੋ ਚਹੋ ਅਬਿ ਲੌ ਬਿਤਿ ਥੋਰੀ[4]–। ਊਚੀ ਧੁਨਿ ਤੇ ਬੋਲ ਭਾ ਬਹੁ ਨਰਨਿ ਸੁਨਾਵੈ।ਪੋਤ੍ਰ ਸੰਗ ਲੇ ਮਾਤਗੁਰ ਕਿਤ ਭੁਰਤਿ ਪਲਾਵੈ[5] ॥ ੨੩ ॥ ਤਊ ਕੂਰ[6] ਨਹਿ ਰਹਿ ਸਕਨੋ ਚਹਿ–ਦਿਓਂ ਗਹਾਈ।ਸਭਿ ਦੀਨਾਰਨਿ ਕੋ ਰਖਉਂ ਕੋ ਨਹਿ ਨ ਲਖਾਈ–। ਊਚੇ ਬੋਲਤਿ ਗ੍ਰਾਮ ਮਹਿ ਗਮਨਨੋਂ ਸਹਿਸਾਈ । ਜਹਾਂ ਚੌਧਰੀ ਕੋ ਸਦਨ ਤਹਿ ਜਾਇ ਜਨਾਈ ॥ ੨੪ ॥ ਤਿਸ ਕੋ ਲੇ ਕਰਿ ਸੰਗ ਮਹਿ ਗਿਨਤੀ ਇਮ ਕੀਨੀ ।–ਚਲਹੁ ਬਤਾਵਹਿ ਮੋਰੰਡੋ ਸਭਿ ਭੇਵ ਜੁ ਚੀਨੀ[7]।ਲੇਂ ਇਨਾਮ ਧਨ ਤੁਰਕ ਤੇ ਦੇ ਬਹੁ ਬਛਿਆਈ।ਗੁਰ ਅਰਿਕੀ ਮਾਤਾ ਤਨੁਜਗਹਿਕੈ ਹਰਖਾਈ–॥੨੫॥ ਇਮ ਸਲਾਹ ਦੋਨਹੁੰ ਕਰੀ ਤੁਰਨ ਤਬਿ ਧਾਏ। ਤਹਿ ਸੈਨਾ ਕੁਛ ਤੁਰਕ ਕੀ ਖੋਜਨ ਹਿਤ ਆਏ । ਗ੍ਰਾਮ ਮੋਰੰਡੋ ਪਹੁੰਚਿਕੈ ਦੋਨਹੁੰ ਅਘਵੈਤੇ। ਸੈਨ-ਪਤੀ ਕੇ ਨਿਕਟ ਗੇ ਹਿਤ ਕਹਿਨ ਬ੍ਰਿਤੈਤੇ॥੨੬॥–ਸੁਨਹੁ ਮੀਆਂਜੀ!ਬਖ-ਸ਼ੀਏ ਕੁਛ ਹਮੈ ਇਨਾਮਾ । ਗੁਰ ਕੀ ਮਾਤਾ ਪੁੱਤ੍ਰ ਦੈ ਲਯਾਏ ਨਿਜ ਧਾਮਾ । ਚਲਹੁ ਆਪ ਗਹਿ ਲੀਜੀਏ ਨਹਿ ਦੇਰਿ ਕਰੀਜੈ। ਹਜ਼ਰਤ ਢਿਗ ਲੇ ਪਹੁੰ-

[1]ਭਾਵ ਕੁਪਾਤ੍ਰੇ ਦੱਖੀ ਹੋਵੇ । [2]ਨੀਚ ਦਿਜ । [3]ਗੁਰੂ ਜੀ ਪਰ ਬਹੁਤੇ ਗੁੱਸੇ ਹਨ । [4]ਅਜੇ ਤਾਂ (ਮੇਰੇ ਨਾਲ) ਥੋੜੀ ਬੀਤੀ ਹੈ । [5]ਗੁਰੂ ਮਾਤਾ ਡਰਦੀ ਹੈ (ਤੇ ਸੋਚਦੀ ਹੈ) ਕਿ ਪੋਤ੍ਰਿਆਂ ਨੂੰ ਨਾਲ ਲੈਕੇ ਕਿਧਰੇ ਭੱਜ ਜਾਵੇ । [6]ਬੁਰਾ ਭਾਵ ਬ੍ਰਾਹਮਣ । [7]ਮੋਰੰਡੇ ਪਿੰਡ ਦੱਲੇ ਦੱਸੀਏ ਸਾਰਾ ਭੇਦ ਨੂੰ ਦੇਖਿਆ ਹੈ ਅਥਵਾ ਜੋ ਸਾਨੂੰ ਪਤਾ ਹੈ।

ਚੀਏ ਤਹਿੰ ਬਖਸ਼ਿਸ਼ ਲੀਜੈ–॥੨੭॥ ਸੁਨਤਿ ਚਮੂੰ ਹਯ ਜ਼ੀਨ ਧਰਿ ਗਮਨੇ ਉਤਲਾਏ। ਪੋਈਏ ਪਾਇਲ ਪਾਵਤੇ ਤੁਰਨ ਚਲਿ ਆਏ। ਸੁਨਹੁ ਗੁਰੂ ਜੀ! ਮਾਤ ਜੁਤਿ ਦੋ ਸਾਹਿਬਜ਼ਾਦੇ।ਸੰਗੇਦਨ ਲਏ ਚਢਾਇ ਤਬਿ ਮੂਰਖ ਕਰਿ ਬਾਦੇ॥੨੮॥ਪੁਰਿ ਸਿਰਹੰਦਕੋ ਲੈ ਗਏ ਮਗ ਉਲੰਘਸੋ ਸਾਰਾ।ਡੂਬਾ ਖਾਨਵਜੀਦ ਜਹਿੰ ਉਤਰਸੋ ਦਲ ਭਾਰਾ । ਤਿਹ ਕੋ ਕਹਸੋ–ਨਬਾਬ ਜੀ! ਹਮ ਗਹਿ ਕਰਿ ਲਯਾਏ।ਗੁਰੂਗੁਇੰਦਸਿੰਘ ਮਾਤ ਹੈ ਦੋ ਪੁੱਤ੍ਰ ਸੁਹਾਏ॥੨੯॥ ਨਿਸਾ ਬਿਖੇ ਆਏ ਚਲੇ ਪਹੁੰਚੇ ਹੁਇ ਪ੍ਰਾਤੀ–। ਕਹਸੋ ਨਵਾਬ–ਉਤਾਰੀਏਜਹਿੰ ਬੁਰਜ ਇਕਾਤੀ। ਰਹੈਂ ਸਿਪਾਹੀ ਖਰੇ ਤਹਿੰ ਰਾਖਹੁ ਤਕਰਾਈ–। ਪੁਰਿ ਨਰ ਸੁਨਿ ਸੁਨਿ ਦੌਰ ਕਰਿ ਆਵਤਿ ਸਮੁਦਾਈ ॥੩੦॥ਦੇਖਹਿੰ ਬੂਝਹਿੰ ਬਿੱਪ੍ਰ ਕੋ ਸਭਿ ਗਾਰਿ ਨਿਕਾਰੈਂ[1]।–ਧਿਕ ਧ੍ਰੋਹੀ ਕ੍ਰਿਤਘਨੀ ਜੜ ਕਸਾ ਲਹਸੋ ਪੁਕਾਰੈ?।ਸ਼੍ਰੀ ਗੋਬਿੰਦ ਸਿੰਘ ਜਗਤ ਗੁਰ ਦਾਤਾ ਸਭਿ ਸ੍ਵਾਮੀ । ਤਿਨ ਕੇ ਸੁਤ ਗਹਿਵਾਇ ਕਰਿਭਾ ਲੂਣ ਹਰਾਮੀ॥੩੧॥ਲਾਖਹੁੰ ਜੀਉ ਉਧਾਰਿਕੈਹਿੰਦੁਨਕੀ ਰਾਖੀ[2]।ਦੀਨੋ ਸਿਰ ਜਿਨਕੇ ਪਿਤਾ ਅਰਿ ਜਰ ਹਰਿ ਕਾਂਖੀ[3]*। ਚਰਨ ਕਮਲ ਸੁਰ ਅਸੁਰ ਗਨ ਪੂਜਹਿੰ ਜਿਨ ਕੇਰੇ । ਰਿਖਿ ਜੋਗੀ ਉਰ ਧਯਾਨ ਧਰਿ ਗਤਿ ਲਹਤਿ ਅਛੇਰੇ ॥੩੨॥ ਤਿਨਕੋ ਸੰਗ ਅਧਰਮ ਕਰਿ ਦੁਰ ਕਰਮ ਕਮਾਯੋ । ਨਾਕ ਸਕੋਰਹਿ ਨਰਕ ਭੀ ਸਹਿ ਸਕਹਿਨ ਪਾਯੋ[4]।ਕੁੰਭੀਨਰਕ ਪਪਾਤਹੈ[5],ਤਹਿੰਜੀਵ ਤਪੈ ਹੈਂ[6]ਤੁਝ ਸਮ ਪਾਪੀ ਦੁਤਿਯ ਨਹਿੰ ਬਡ ਸੰਕਟ ਸਹਿਹੈਂ[7]॥੩੩॥ਬਿੱਪ੍ਰਜਨਮ ਚੰਡਾਲ ਕ੍ਰਿਤਿ ਕਸਾ ਕੀਨਿ ਕਸਾਈ !– ਲਾਖਹੁੰ ਬਾਰ ਧਿਕਾਰਤੇ–ਲਹਿੰ ਅਧਿਕ ਸਜ਼ਾਈ–। ਇਮ ਪੁਰਿ ਜਨ ਗਨ ਤਹਿੰ ਮਿਲੇ ਹੋਈ ਬਡ ਭੀਰਾ। ਸਾਹਿਬਜ਼ਾਦੇ ਜੁਗ ਪਿਖੈਂ ਬਹੁ ਰੂਪ ਸਰੀਰਾ॥੩੪॥ਸਭਿਕੋਤਬੈ ਹਟਾਇਕਰਿ ਲੈ ਗਏ ਤਹਾਂ ਹੀ। ਬੁਰਜ ਬਿਖੈ ਉਤਰੇ ਥਿਰੇ ਜਨਨੀ ਦੁਖ ਮਾਂਹੀ । ਜਹਾਂ ਬਿਠਾਈ ਬੈਠਿਗੀ ਢਿਗ ਪੌਤ੍ਰ ਬਿਠਾਏ। ਤੁਰਕਨਿ ਕੀ ਪਰਿ ਕੈਦ ਮਹਿੰ ਚਿਤਵਤਿ ਪਛੁਤਾਏ॥੩੫॥–ਕਹਾਂ ਹੋਇਗੀ ਬਾਰਤਾ ਅਰੁ ਕਹਾਂ ਕਰੈਂਗੇ ?।

---

[1]ਦੇਖਦੇ ਹਨ, ਪੁੱਛਦੇ ਹਨ, (ਜਦ ਸਮਝਦੇ ਹਨ ਤਾਂ) ਬ੍ਰਾਹਮਣ ਨੂੰ ਗਾਲਾਂ ਕੱਢਦੇ ਹਨ । [2](ਪੈਜ) ਰੱਖ ਲਈ। [3](ਜ਼ਾਲਿਮਾਂ ਦੀ) ਜੜ੍ਹ ਦੇ ਨਾਸ਼ ਕਰਨ ਦੇ ਚਾਹਵਾਨ ਹੋਏ। [4]ਨਰਕ ਭੀ ਨੱਕ ਵੱਟੇਗਾ ਤੇ ਸਹਿ ਨਹੀਂ ਸਕੇਗਾ (ਤੈਨੂੰ ਅਪਣੇ ਵਿਚ) ਪਾਏ ਜਾਣ ਤੋਂ । [5]ਤੂੰ ਡਿੱਗੇਂਗਾ। [6]ਉਥੇ ਤੇਰਾ ਜੀਵ ਤਪੇਗਾ। [7]ਸਹੇਂਗਾ। *ਪਾਠਾਂਤ੍ਰ–ਅਰ ਜਰ ਹਰ ਕਾਖੀ=ਅਤੇ (ਹਿੰਦੂਆਂ ਦੀ) ਜੜ੍ਹ ਹਰੀ (ਰੱਖਣ ਦੇ) ਚਾਹਵਾਨ ਹੋਏ ।

ਪਰੇ ਬਸੀ ਮਹਿੰ ਆਨਿਕੈ ਪਿਖਿ ਕੋਪ ਧਰੈਂਗੇ। ਸੁਤ ਕੀ ਮਾਨੀ ਬਾਤ ਨਹਿੰ ਤੌ ਅਪਦਾ ਪਾਈ। ਭਏ ਕ੍ਰੋਧ ਕਿਤ ਬਿਛੁਰਿਗੇ,ਜਿਨ ਸੁਧਿ ਨਹਿੰ ਕਾਈ॥ ੩੬ ॥ ਰਹਤਿ ਦੁਰਗ ਮਹਿੰ ਲਰਤਿ ਜਬਿ ਸੁਤ ਕਹਤਿ ਬਚੈਨਾ। ਸਪਤ ਦਿਵਸ ਮਹਿੰ ਸਕਲ ਸੁਖ, ਹਮ ਕਿਯ ਨ ਅਮੈਨਾ[1]। ਆਪ ਆਪ ਬਿਛੁਰੇ ਕਿਤਹੁੰ ਸਗਰੇ ਪਰਵਾਰਾ। ਕਹਾਂ ਹੋਇ ਹੈਂ ਸ਼੍ਰੀ ਗੁਰੂ–ਲੈ ਸ੍ਵਾਸ ਉਦਾਰਾ[2] ॥ ੩੭ ॥ ਰਿਦੈ ਬਸੂਰਤਿ ਮਾਤ ਬਹੁ ਲੇ ਪੌਤ੍ਰਨਿ ਅੰਕਾ। ਬਾਰਿ ਬਿਲੋਚਨ ਤੇ ਮੁਚਤਿ ਲਹਿ ਰਿਪੁਨਿ ਅਤੰਕਾ[3]। ਪੁਰਿ ਮਹਿੰ ਘਰ ਘਰ ਬਾਰਤਾ ਪਸਰੀ ਸੁਧਿ ਸਾਰੇ। ਆਇ ਹਜ਼ਾਰਹੁੰ ਹੇਰਤੇ ਕਰਿ ਹਾਹਾਕਾਰੇ[4] ॥੩੮॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੌ'ਮਾਤਾ ਗੁਜਰੀ ਸਿਦ੍ਧ ਆਵਨ'ਪ੍ਰਸੰਗ ਬਰਨਨੰ ਨਾਮ ਪੰਚਾਸਮੋ ਅੰਸੂ ॥ ੫੦ ॥ ੫੧. [ਮਾਤਾ ਨੇ ਸਾਕਾ ਸੁਨਾਉਣਾ]।

ਦੋਹਰਾ ॥ 'ਖਾਨ ਵਜ਼ੀਦਾ ਨਿਕਸਿਕੈ ਆਯੋ ਸਭਾ ਸਥਾਨ। ਇੰਦ੍ਰ ਚਮੂੰਪਤਿ ਮਿਲਿਗਏ ਬੈਠੇ ਮੇਲ ਮਹਾਨ'॥੧॥ਚੌਪਈ॥'ਸੁਨਿ ਪ੍ਰਭੁ'ਮਾਹੀ ਕਰਹਿਬਤਾ-ਵਨ। 'ਇਕ ਸਿਖ ਮੋਕਹੁ ਕੀਨ ਸੁਨਾਵਨ।ਜਥਾ ਜੋਗ ਮੈਂ ਬੁਝਿ ਬ੍ਰਿਤੰਤਾ। ਸੋ ਤੁਮ ਪਾਸ ਭਨੌਂ ਭਗਵੰਤਾ ! ॥ ੨ ॥ ਮੁਗ਼ਲ ਪਠਾਨ ਦਿਵਾਨ ਮਹਾਨਾ। ਆਨ ਥਿਰੇ ਜਹਿੰ ਸਭਾ ਸਥਾਨਾ। ਦੂਰ ਦੂਰ ਲਗਿ ਗਿਰਦ ਸਿਰੰਦ। ਹੁਤੇ ਤਹਾਂ ਮਿਲਿ ਬੈਠੇ ਬ੍ਰਿੰਦ ॥ ੩ ॥ ਹਿੰਦੂ ਖੱਤ੍ਰੀ ਬਨਕ ਕਿਤੇਕ। ਪੁਰਿ ਜਨ ਦੇਖਨਿ ਹੇਤ ਅਨੇਕ। ਭਈ ਸਭਾ ਮਹਿੰ ਭੀਰ ਬਿਸਾਲਾ।ਬੈਠੇ ਜਾਲ[5], ਖਰੇ ਨਰਜਾਲਾ॥੪॥ਰੈਘਰ ਗ੍ਰਾਮ ਮੋਰੰਡੇ ਬਾਸੀ। ਸੋ ਸਰਦਾਰ ਹੁਤੋ ਦਲ ਪਾਸੀ। ਤਿਸ ਕੀ ਦਿਸ਼ਾ ਕਰੇ ਤਬਿ ਨੈਨਾ। ਬੋਲਯੋ ਤਬਿ ਵਜ਼ੀਦ ਖਾਂ ਬੈਨਾ ॥ ੫ ॥ –ਪੁੱਤ੍ਰ ਗੁਰੂ ਕੋ ਜਹਾਂ ਬਿਠਾਏ। ਤਹਿੰ ਤੇ ਲੇ ਆਵਹੁ ਇਸ ਥਾਏਂ। ਸਾਦਰ ਮ੍ਰਿਦੁਲ ਬਾਕ ਕਹਿ ਕਰਿਕੈ। ਦੇਹੁ ਦਿਲਾਸਾ ਲੇਹੁ ਸਿਧਰਿਕੈ[6]–॥ ੬ ॥ ਮੋਰੰਡੇਸ਼ ਸੁਨਿ ਕਰਿ ਤਹਿੰ ਗਯੋ। ਦਾਦੀ ਪੌਤ੍ਰ ਬਿਲੋਕਤਿ ਭਯੋ। ਨਿਕਟ ਪਹੁੰਚਿ ਬੋਲਯੋ–ਸੁਨਿ ਮਾਈ ! ਸਭਾ ਨਬਾਬ ਲੋਕ ਸਮੁਦਾਈ ॥ ੭ ॥ ਤਿਨ ਸਭਿਹੂੰਨਿ ਹੇਰਿਬੇ ਕਾਰਨ। ਗੁਰ ਸੁਤ ਦੋਨਹੁੰ ਕਰੇ ਹਕਾਰਨ–। ਸੁਨਤਿ ਮਾਤ ਕੰਪਤਿ ਦੁਖ ਪਾਯੋ। ਰੈਘਰ ਸੰਗ ਬਾਕ ਇਮ ਗਾਯੋ ॥ ੮ ॥–ਗੁਰ ਕੇ ਪੁੱਤ੍ਰ ਗਏ ਤਿਨ ਸੰਗ। ਸੁਧਿ ਨ ਤਿਨਹੁੰ ਕੀ ਭਾ ਕਿਮ ਢੰਗ। ਇਹ ਜੁਗ ਬਾਰਿਕ ਪਾਰਿਕ ਮੇਰੇ। ਬਹੁ ਪ੍ਰਤਿਪਾਰੇ ਕੀਨ ਬਡੇਰੇ–॥੯॥ਸੁਨਿ ਰੈਘਰ ਨੇ

[1]ਯਕੀਨ ਨਾ ਕੀਤਾ। [2]ਲੰਮੇ। [3]ਵੈਰੀਆਂ ਦਾ ਡਰ। [4]ਬਹੁਤੇ। [5]ਜਾਕੇ ਲੈ ਆਵੋ।

ਜਾਇ ਸੁਨਾਈ ।–ਪਾਰਿਕ ਮੇਰੇ ਭਾਖਤਿ ਮਾਈ–। ਸੁੱਚਾ ਨੰਦ ਖੱਤ੍ਰੀ ਇਕ ਨੀਚ। ਬੈਠਨੋ ਤਹਾਂ ਸਭਾ ਕੇ ਬੀਚ ॥੧੦॥ ਸੁਤਾ ਸੰਬੰਧ ਕਰਤਿ ਗੁਰ ਘਰ ਮੈਂ । ਦਿਯੋ ਹਟਾਇ ਸੁ ਪ੍ਰਥਮ ਝਗਰ ਮੈਂ । ਯਾਂ ਤੇ ਦ੍ਵੈਸ਼ ਕਰੈ ਗੁਰ ਸੰਗ। ਸੁਨਤਿ ਸਭਾ ਮਹਿ ਕਹਨੋ ਕੁ ਢੰਗ ॥ ੧੧ ॥–ਪਤਿਸ਼ਾਹੀ ਲਸ਼ਕਰ ਗਨ ਗਾਰ॥ਨਹਿੰ ਪੌਤ੍ਰਨਿ ਤਬਿ ਪਸਾਰ ਬਿਚਾਰਾ[1]।ਅਬਿ ਕਰਿ ਤ੍ਰਾਸ ਕਹੈ ਇਹ ਪਾਰਿਕ । ਗੁਰ ਕੇ ਪੁੱਤ੍ਰ ਬਿਦਤਿ ਏ ਬਾਰਿਕ–॥੧੨॥ ਖਾਨ ਵਜੀਦ ਕਹਨੋ –ਅਬਿ ਜਾਓ।ਦੋਨਹੁੰ ਗੁਰ ਨੰਦਨ ਕੋ ਲਯਾਓ।ਮਾਤਾ ਸੰਗ ਕਹੋ ਸਮੁਝਾਏ। ਹੋਤ ਬਿਲੋਕਨ ਸਭਾ ਬੁਲਾਏ ॥ ੧੩ ॥ ਅਪਰ ਬਾਤ ਕੁਛ ਕਰੈਂ ਨ ਕੋਈ। ਤੁਝ ਢਿਗ ਹੀ ਪਹੁੰਚਾਵਹਿੰ ਦੋਈ--। ਮੋਰੰਡੇਸ਼ ਰੰਘਰ ਪੁਨ ਆਯੋ। ਨਿਕਟ ਮਾਤ ਕੇ ਹੋਇ ਅਲਾਯੋ ॥੧੪॥ -ਪਿਖਹਿ ਨਬਾਬ ਪਠਾਵੈ ਫੇਰ । ਚਾਹਤਿ ਸਭਾ ਬਿਖੇ ਇਕ ਵੇਰ--। ਜੁਗ ਪੌਤ੍ਰੇ ਜੁਗ ਜ਼ਾਨੂ ਪਰ ਥਿਰ । ਨਿਜ ਪਟ ਤੇ ਆਛਾਦਾਨ ਤਿਨ ਕਰਿ ॥੧੫॥ ਬੈਠੀ ਹੁਤੀ ਮਾਤ ਬਹੁ ਨੇਹੁ[2]ਬਾਰਿ ਬਿਲੋ-ਚਨ ਬਹਨੋ ਅਛੋਹੁ । ਤਬਿ ਜੁਝਾਰ ਸਿੰਘ ਹੁਇ ਸਵਧਾਨ । ਦਾਦੀ ਪਟ ਕੋ ਗਹਿ ਨਿਜ ਪਾਨ ॥੧੬॥ ਨਿਜ ਊਪਰ ਤੇ ਕਰਨੋ ਉਤਾਰਨਿ । ਉਠਿ ਠਾਂਢੇ ਹੁਇ ਕੀਨ ਉਚਾਰਨਿ।--ਕਨੋਂ ਦਾਦੀ ਤੂੰ ਕਰਹਿੰ ਬਿਖਾਦਾ ? ਤੁਰਕਨਿ ਸੰਗ ਸਦਾ ਹਮ ਬਾਦਾ॥੧੭॥ਅਬਿ ਨਹਿੰ ਜਾਹਿੰ ਕਹਾਂ ਬਨਿ ਆਵੈ। ਯਾਂ ਤੇ ਉਚਿਤ ਸਭਾ ਮਹਿੰ ਜਾਵੈਂ--। ਛਤੇ ਸਿੰਘ ਕੋ ਲੈ ਕਰਿ ਸਾਥ।ਚਲੇ ਗੁਰੂ ਸੁਤ ਜਿਮ ਨਿਸਨਾਥ[3] ॥ ੧੮ ॥ ਸੁੰਦਰ ਬਦਨ ਮ੍ਰਿਦੁਲ ਜਿਨ ਅੰਗ । ਚਪਲ ਬਿਲੋਚਨ ਚਾਰੁ ਰੰਗ । ਸੰਮਤ ਅਲਪ ਬੈਸ ਹੈ ਜਿਨ ਕੀ । ਸੁੰਦਰ ਆਭਾ[4] ਦੋਨਹੁੰ ਤਨ ਕੀ ॥ ੧੯॥ ਝਗਲੀ ਝੀਨ* ਝਮਕ ਲਗਿ ਜ਼ਰੀ । ਅੰਗ ਬਿਭੂ-ਖਨ ਬਿਨ ਦੁਤਿ ਖਰੀ[5] । ਗਮਨੇ ਦੋਨਹੁੰ ਬੀਰ ਅਗਾਰੀ । ਰੰਘਰ ਚਾਲਨੋ ਤਿਨਹੁੰ ਪਿਛਾਰੀ ॥ ੨੦ ॥ ਸਭਾ ਸਮੀਪ ਪਹੁਚੇ ਜਾਈ । ਮੋਰੰਡੇਸ਼ ਕਹਿ ਸਭਿਨਿ ਸੁਨਾਈ ।–ਸਾਹਿਬਜ਼ਾਦਨੋ ਪਿਤਾ ਤੁਹਾਰਾ। ਗਢ ਚਮਕੌਰ ਘੇਰਿ ਗਹਿ ਮਾਰਾ॥ ੨੧ ॥ ਤਹਿੰ ਤੁਮਰੇ ਦ੍ਵੈ ਭ੍ਰਾਤ ਪ੍ਰਹਾਰੇ । ਸੰਗੀ ਸਿੰਘ ਸਕਲ

---

[1]ਤਦੋਂ ਨਾ ਪੋਤ੍ਰਿਆਂ ਦਾ ਪਿਆਰ ਵਿਚਾਰਿਆ । [2]ਜਲ । [3]ਚੰਦ੍ਰਮਾ । [4]ਸ਼ੋਭਾ । [5]ਗਹਿਣਿਆਂ ਤੋਂ ਬਿਨਾਂ ਅੰਗਾਂ ਦੀ ਫੇਰੀ ਸ਼ੋਭਾ ਹੈ । *ਮਹੀਨਾ ਪੋਹ ਦਾ ਹੈ, ਝੀਨ ਝਗਲੀ ਦਾ ਮੌਸਮ ਨਹੀਂ ਹੈ, ਮੁਹਾਵਰੇ ਪਏ ਹੋਏ ਤੇ ਕਵੀ ਜੀ ਦੀ ਕਲਮ ਤੋਂ ਪਦ ਲਿਖਜਾ ਗਿਆ ਹੈ ? ਯਾ ਉੱਪਰਲੇ ਭਾਰੇ ਕਪੜੇ ਬ੍ਰਾਹਮਣ ਦੇ ਘਰ ਰਹਿ ਗਏ ਹਨ ?

ਸੋ ਮਾਰੇ। ਅਬਿ ਤੁਮਰੋ ਰਾਖਾ ਨਹਿੰ ਕੋਈ।ਆਨਿ ਉਬਾਰੇ ਇਨ ਤੇ ਜੋਈ॥ ੨੨॥ਇਹ ਨਬਾਬ ਸਰਦਾਰ ਤਮਾਮੂ। ਝੁਕਿ ਸਿਰ ਤੇ ਤੁਮ ਕਰਹੁ ਸਲਾਮੂ। ਨਹਿੰ ਮਾਰਹਿੰਗੇ, ਲੇਹਿੰ ਬਚਾਈ। ਜੀਵਤਿ ਰਹੀਅਹਿ ਸੀਸ ਝੁਕਾਈ–॥ ੨੩ ॥ ਸੁਨਿ ਜੁਝਾਰ ਸਿੰਘ ਬਨਿ ਸਵਧਾਨ। ਸਭਿਨਿ ਸੁਨਾਵਤਿ ਥਾਕ ਬਖਾਨ।–ਸ਼੍ਰੀ ਸਤਿਗੁਰ ਜੋ ਪਿਤਾ ਹਮਾਰਾ। ਜਗ ਮਹਿੰ ਕੌਨ ਸਕਹਿ ਤਿਹ ਮਾਰਾ ॥ ੨੪ ॥ ਜਿਮ ਅਕਾਸ਼ ਕੋ ਕਸਾ ਕੁਈ ਮਾਰਹਿ। ਕੌਨ ਅੰਧੇਰੀ ਕੋ ਨਿਰਵਾਰਹਿ। ਮੇਰੁ ਚਲਾਇ ਸਕੈ ਨਹਿੰ ਕੋਈ। ਸਸਿ ਸੂਰਜ ਨਹਿੰ ਪਕਰਨ ਹੋਈ ॥੨੫॥ ਕਰਤਾ ਪੁਰਖ ਅਕਾਲ ਕ੍ਰਿਪਾਲੂ। ਸਭਿ ਤੇ ਬਡੋ ਕਾਲ ਕੋ ਕਾਲੂ। ਤਿਸ ਆਗੇ ਹਮ ਅਰਪੇ ਸੀਸ। ਸਕਲ ਕਲਾ ਸਮਰਥ ਜਗਦੀਸ਼ ॥ ੨੬॥ ਇਹ ਨਰ ਪਾਮਰ[1] ਪਾਪ ਕਮਾਵੈਂ। ਕਿਮ ਇਨ ਆਗੇ ਸੀਸ ਨਿਵਾਵੈਂ–। ਸੁਨਿ ਕਰਿ ਸਭਾ ਸਕਲ ਬਿਸਮਾਈ।–ਇਹ ਬਾਰਿਕ ਕਸਾ ਸਮੁਝਿ ਸਕਾਈ॥੨੭॥ਸ਼ੀਰ ਖੋਰ ਇਨ ਕਹਾਂ ਬਿਗਾਰਾ।ਲਰਿਬੇ ਮਿਲਿਬੇਨ-ਹਿਨ ਬਿਚਾਰਾ[2]–।ਸੁਨਤਿ ਜਰਸੋ ਖੱਤ੍ਰੀ ਮਤਿਮੰਦ। ਬੋਲਸੋ ਥਾਕ ਸੁਨਾਵਨ ਬਿੰਦ॥੨੮॥–ਇਹ ਨਾਗਨ ਕੇ ਬੱਚੇ ਛੋਟੇ। ਨਖ ਸ਼ਿਖ ਜ਼ਹਿਰ ਭਰੇ ਅਤਿ ਖੋਟੇ।ਨਹਿੰ ਨਬਾਬ ਕੋ ਕਰਹਿੰ ਸਲਾਮੂ।ਡਰਪਤਿ ਨਹੀਂ ਬਿਲੋਕਿ ਤਮਾਮੂ॥ ੨੯॥ ਇਨ ਕੇ ਉਰ ਹੈਂਕਾਰ ਬਡੇਰੇ।ਕਿਮ ਇਹ ਝੁਕਹਿੰ ਨਬਾਬ ਅਗੇਰੇ–।. ਬਹੁਰ ਬਜੀਦਖਾਨ ਬਚ ਕਹਸੋ।–ਭ੍ਰਾਤ ਪਿਤਾਦਿਕ ਨਹਿੰ ਕੋ ਰਹਸੋ॥੩੦॥ ਦੀਨ ਬਿਖੈ ਆਵਹੁ ਤੁਮ ਅਬੈ। ਤੁਰਕ ਸ਼ਰ੍ਹਾ ਕੋ ਮਾਨਹੁ ਸਬੈ। ਪੁਨ ਤੁਮ ਕੋ ਦੇਂ ਬਹੁ ਬਡਿਆਈ। ਗਜ ਬਾਜੀ ਅਰੁ ਧਨ ਸਮੁਦਾਈ ॥ ੩੧ ॥ ਹਜ਼ਰਤ ਨਿਕਟ ਆਪਨੇ ਰਾਖੈ। ਪਾਲਨ ਪੋਸਨ ਕੋ ਅਭਿਲਾਖੈ। ਦੇਹਿ ਗ੍ਰਾਮ ਕੁਛ ਬਡੋ ਬਨਾਵਹਿ। ਕੋਤਿਕ ਚਮੂੰ ਸੰਗ ਤੁਮ ਲਾਵਹਿ ॥੩੨॥ਜਿਮ ਹਮ ਕਰਹਿੰ ਅਧਿਕ ਸਿਰਦਾਰੀ। ਤਿਮ ਹੋਵਹੁਗੇ ਲਿਹੁ ਸੁਖ ਭਾਰੀ–। ਸੁਨਤਿ ਜੁਝਾਰ ਸਿੰਘ ਰਿਸ ਆਈ। ਬੂਝਨੋ ਫਤੇ ਸਿੰਘ ਲਘੁ ਭਾਈ॥੩੩॥ –ਪਹੁੰਚਸੋ ਸਮਾਂ ਮੋਹਿ ਅਸ ਜੋਵਾ। ਗਰੂ ਪਿਤਾਮੇਂ ਪਰ ਜਿਮ ਹੋਵਾ। ਸਾਬਤ ਰਹਾਂ ਬਾਤ ਹੈ ਨੀਕੀ। ਕਹੁ ਭ੍ਰਾਤਾ ! ਤੂੰ ਅਪਨੇ ਜੀ ਕੀ–॥ ੩੪ ॥ ਫਤੇ ਸਿੰਘ ਸੁਨਿ ਉੱਤਰ ਦੀਨਾ।–ਧਰਮ ਪਿਤਾਮੇ ਜਸੋਂ ਰਖਿ ਲੀਨਾ। ਸ਼ੁਭ ਜਸ ਤੇ ਜਗ ਪੂਰਨ ਕੀਨਾ। ਤੀਨ ਲੋਕ ਮਹਿੰ ਸ਼ਾਕਾ ਚੀਨਾ[3] ॥੩੫॥ ਹਮ

[1]ਨੀਚ। [2]ਲੜਨ ਤੇ ਮਿਲਣ ਦੀ ਇਨ੍ਹਾਂ ਨੂੰ ਵਿਚਾਰ ਨਹੀਂ। [3]ਸਾਕਾ ਜਾਣਿਆ ਗਿਆ।

ਤੁਮ ਕੋ ਤਿਮ ਹੀ ਬਨਿ ਆਵੈ। ਸਿਰ ਦਿਹੁ ਤੁਰਕਨਿ ਮੂਲ ਗਵਾਵੈਂ। ਹਿੰਦੂ ਧਰਮ ਜਾਗ ਹੈ ਫੇਰ। ਤਨ ਸਭਿ ਨਾਸ਼ਵੰਤ ਹੀ ਹੋਰਿ ॥ ੩੬॥ ਦੀਨ ਬਿਖੈ ਲਜ਼ਾਵਨ ਕੋ ਹੋਤ। ਕਹਯੋ ।ਪਤਾਸੇ ਕੋ ਬਹੁ ਦੇਤਿ[1]। ਧਰਮ ਧੁਰੰਧਰ ਧੀਰਜ ਧਾਰੀ।ਇਨ ਕਹਿਨੇ ਪਰ ਪਨਹੀ ਮਾਰੀ[2] ॥੩੭॥ ਤਿਮ ਸ਼ਾਕਾ ਜਗ ਤੁਮ ਦਿਖਰਾਵੋ। ਮਨ ਕੋ ਥਿਰ ਕਰਿ ਨਹੀਂ ਡੁਲਾਵੋ। ਸਰਬ ਸ਼ਿਰੋਮਣਿ ਬੰਸ ਹਮਾਰਾ। ਰਾਖਹੁ ਤਿਸ ਕੀ ਲਾਜ ਉਦਾਰਾ–॥ ੩੮ ॥ ਸੁਨੇ ਅਨੁਜ ਤੇ[3] ਧੀਰਜ ਬੈਨ। ਕਹਯੋ[4] ਜੁਝਾਰ ਸਿੰਘ ਰਿਸ ਨੈਨ:–ਸ਼ਰ੍ਹਾ ਸੀਸ ਹਮ ਪਨਹੀ ਮਾਰੈਂ। ਧਰਮ ਆਪਨੋ ਨਹੀਂ ਬਿਗਾਰੈਂ ॥੩੯ ॥ ਹਮਰੇ ਬੰਸ ਰੀਤਿ ਇਮ ਆਈ। ਸੀਸ ਦੇਤਿ ਪਰ ਧਰਮ ਨ ਜਾਈ। ਤੁਮਰੀ ਜਰਾਂ ਉਖਾਰਨਿ ਹੇਤ। ਹਮ ਨਹਿ ਡਰਪਹਿੰਗੇ ਸਿਰ ਦੇਤਿ ॥ ੪੦ ॥ ਕਹਾਂ ਮੰਦ ਮਤਿ! ਤੂੰ ਬਿਰਮਾਵੈਂ[5]।ਕੂਰ ਪਦਾਰਥ ਪਰ ਨ ਲੁਭਾਵੈਂ[6]।ਧਰਮ ਸਾਚ ਹੈ ਸਦ ਹੀ ਸੰਗ। ਕੌ ਅਸ ਮੂਰਖ ਕਰਹਿ ਜੁ ਭੰਗ ॥੪੧॥ਬਡੇ ਗੁਰੂ ਕੀ ਅਗਨਿ ਅਵੱਗਯਾ[7]। ਦਾਹਨ ਤੁਰਕ ਜਰਨ ਕੋ ਲੱਗਯਾ[8]। ਹਮ ਸਿਰ ਦੈਬੇ ਬਾਧੁ ਬਡੋਰ[9]। ਜਾਰਹਿ ਛਾਰ ਕਰਹਿ ਨਹਿ ਦੇਰ–॥੪੨॥ਸੁਨਤਿ ਜੁਝਾਰ ਸਿੰਘ ਕੀ ਬਾਨੀ। ਹਿੰਦੂ ਤੁਰਕ ਸਭਾ ਬਿਸਮਾਨੀ।–ਕਯੋਂ ਨ ਕਹੈਂ ਗੁਰ ਕੇ ਸੁਤ ਅਹੈਂ[10]। ਜਿਨ ਉਪਦੇਸ਼ੋ ਸ਼ੁਭ ਗਤਿ ਲਹੈਂ–॥੪੩॥ ਸਿਖ ਸੰਗਤ ਹਿੰਦੂ ਤਹਿਂ ਸਬੈ। ਧੰਨ ਧੰਨ ਬੋਲਤਿ ਭੇ ਤਬੈ। ਤੁਰਕ ਜਰੇ ਉਰ ਜਰੇ ਨ ਕੈਸੇ। ਪਾਵਸ ਪਰੇ ਜਵਾਸਾ ਜੈਸੇ ॥ ੪੪ ॥ ਖਾਨ ਵਜੀਦੇ ਨੈਨ ਤਰੇਰੇ[11]।–ਡਰਤਿ ਨਹੀਂ ਕਿਮ ਕਹੈਂ ਕਰੇਰੇ[12]। ਇਨ ਕੋ ਅਬਿ ਦੈ ਹੈਂ ਮਰਿਵਾਇ–। ਇਮ ਨਿਸ਼ਚੈ ਕਰਿ ਰਿਸ ਕੌ ਪਾਇ[13] ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਸ਼੍ਰੀ ਜੁਝਾਰ ਸਿੰਘ ਬਾਕ' ਪ੍ਰਸੰਗ ਬਰਨਨੰ ਨਾਮ ਏਕ ਪੰਚਾਸਤੀ ਅੰਸੂ ॥ ੫੧ ॥

੫੨. [ਮਾਹੀ ਨੇ ਸਾਕਾ ਸੁਨਾਉਣਾ–ਜਾਰੀ]।

ਦੋਹਰਾ ॥ [14]ਖੱਤ੍ਰੀ ਝੁਠਾਨੰਦ ਤਬਿ ਕਹਿ ਨਬਾਬ ਕੇ ਸਾਥ।–ਦੇਖਹੁ ਕਿਮ

[1]ਦਾਦਾ ਜੀ ਨੂੰ ਸ਼ਾਂਤ ਕੁਛ ਦੇਣ ਲਈ ਕਹਿੰਦੇ ਰਹੇ ਸਨ। [2]ਜੁੱਤੀ ਮਾਰੀ ਸੀ। [3]ਛੋਟੇ ਭਰਾ ਤੋਂ। [4](ਨਵਾਬ ਨੂੰ) ਕਿਹਾ। [5]ਭਾਵ,ਭੁੱਲਾ ਫਿਰਦਾ ਹੈਂ। [6]ਅਸੀਂ ਨਹੀਂ ਲੋਭਾਇਮਾਨ ਹੋਵਾਂਗੇ। [7]ਭਾਵ ਗੁਰੂ ਤੇਗਬਹਾਦਰ ਸਾਹਿਬ ਜੀ ਦੀ ਅਵੱਗਯਾ ਦੀ ਅਗਨੀ। [8]ਤੁਰਕਾਂ ਦੀਆਂ ਜੜਾਂ ਸਾੜਣ ਲਗੀ ਹੋਈ ਹੈ। [9]ਸਾਡਾ ਸਿਰ ਦੇਣਾ ਬੜੀ ਹਵਾ (ਬੁੱਲੇਗੀ)। [10]ਕਿਉਂ ਨਾ (ਏਹੋ ਜੇਹੇ ਬਹਾਦਰੀ ਦੇ ਬਚਨ ਕਹਿਣ) ਗੁਰੂ ਜੀ ਦੇ ਪੁੱਤ੍ਰ ਜੁ ਹੋਏ। [11]ਭਾਵ ਤਾੜਨਾ ਵਾਲੀਆਂ ਅੱਖਾਂ ਕੀਤੀਆਂ। [12]ਡਰਦੇ ਨਹੀਂ (ਯਰੋਂ)ਕੈਸੇ ਕਰੜੇ ਬੋਲਦੇ ਹਨ। [13]ਮਾਹੀ ਕਹਿ ਰਿਹਾ ਹੈ।

ਇਹ ਬੋਲਤੇ ਛਰਤਿ ਨਜੋਰਤਿ ਹਾਥ॥੧॥ਚੌਪਈ॥ਬਡੇ ਹੋਇੰਗੇ ਪਿਤਾ ਸਮਾਨ॥ ਲਾਖਹੁ ਲਸ਼ਕਰ ਕੀਨਸਿ ਹਾਨਾ। ਨਿਤ ਊਧਮ ਕੋ ਦੇਸ਼ ਉਠਾਵੈਂ। ਏਹ ਨਹਿ ਕਸੋਂਹੂੰ ਸੀਸ ਨਿਵਾਵੈਂ॥੨॥ਅਬਿ ਪਕਰੇ ਬਸ ਆਇ ਤੁਮਾਰੇ॥ਛੂਟ ਨ ਜਾਹਿ ਮਵਾਸ ਮਝਾਰੇ[1]॥ਇਨਕੋ ਅਪਰ ਨਹੀਂ ਉਪਚਾਰੂ॥ਕਰੋ ਹੁਕਮ ਕਿਹ[2], ਕਰੈ ਪ੍ਰਹਾਰੂ--॥੩। ਹੁਤੇ ਸਭਾ ਮਹਿ ਖਾਨ ਮਲੇਰੀ।--ਹਤਹਿ--ਜਾਨਿ ਬੋਲੇ ਤਿਸ ਬੈਰੀ[3]:--ਬਾਲਕ ਸ਼ੀਰ ਖੋਰ ਕਜ਼ਾ ਦੋਸ਼। ਹਾਨ ਲਾਭ ਕੀ ਇਨਹਿ ਨ ਹੋਸ਼--॥੪॥ਸੁਨਿ ਪਾਪੀ ਤਬਿਏਵ ਨਵਾਬ॥ਇਤ ਉਤ ਦੇਖਨ ਲਗਯੋ ਸ਼ਤਾਬ॥ ਜੋ ਨਰ ਸਨਮੁਖ ਕਿਨਹੂੰ ਨ ਮਾਨੀ॥--ਹਮ ਤੇ ਬਾਲਕ ਹੋਇਂ ਨ ਹਾਨੀ--॥੫॥ ਬਹੁਰ ਦਾਹਿਨੀ ਦਿਸ਼ ਜਬਿ ਹੇਰਾ। ਨੀਵਗ੍ਰੀਵ ਕਰਿ ਥਿਰ ਤਿਸ ਬੇਰਾ॥ ਬਾਮੇ ਦਿਸ਼ ਤਬਿ ਦ੍ਰਿਸ਼ਟਿ ਚਲਾਈ। ਨਹਿ ਕਿਨ ਮਾਨੀ ਗਿਰਾ ਅਲਾਈ ॥ ੬ ॥ [4]ਪਾਛਲ ਦਿਸ਼ਿ ਖਲ ਬਾਂਛਤ ਬੇਗ। ਗਿਲਜਾ ਪਸ਼ਚਮ ਕੋ ਯੁਤਿ ਬੇਗ[5]।-- ਲਿਹੁ ਬਾਲਕ ਇਤ ਦਿਸ਼ ਮਹਿ ਹੋਇ॥ਧਰ ਤੇ ਜੁਦੇ ਕਰਹੁ ਸਿਰ ਦੋਇ॥੭॥ ਰਾਖਨ ਕੀ ਲਾਯਕ ਇਹ ਨਾਂਹੀ। ਪਾਇਂ ਫਤੂਰ ਦੇਸ਼ ਕੇ ਮਾਂਹੀ--। ਸੁਨਿ ਗਿਲਜਾ ਤਬਿ ਲੇ ਕਰਿ ਗਯੋ। ਓਟ[6] ਸਭਾ ਕੇ ਹੋਵਤਿ ਭਯੋ ॥ ੮ ॥ ਪਾਪੀ ਨਿਰਦਯਾਲੁ ਮਤਿ ਮੰਦ। ਗਹਿ ਖੈਂਚੀ ਸ਼ਮਸ਼ੇਰ ਬਿਲੰਦ। ਧੀਰਜ ਧਰੇ ਗੁਰੂ ਸੁਤ ਖਰੇ॥ਨਹੀਂ ਦੀਨ ਮਨ[7] ਕੈਸਿਹੁੰ ਕਰੇ ॥੯॥ ਧਰਮ ਹੇਤ ਸਿਰ ਚਾਹਤਿ ਦੀਯੋ। ਤੁਰਕਨਿ ਜਰਾਂ ਬਿਨਾਸ਼ੀ ਕੀਯੋ। ਸਿਮਰਹਿੰ ਬਾਤ ਪਿਤਾਮੇ ਕੇਰੀ। ਲਾਜ ਬੰਸ ਕੀ ਚਹੈਂ ਬਡੇਰੀ॥ ੧੦ ॥ ਅਧਮ ਤਬੈ ਤਰਵਾਰ ਚਲਾਈ*।

---

[1]ਛੁੱਟਕੇ ਕਿਸੇ ਆਕੀ ਥਾਂ ਨਾਂ ਚਲੇ ਜਾਣ। [2]ਕਿਸੇ ਨੂੰ ਹੁਕਮ ਕਰੋ। [3](ਇਹ) ਜਾਣਕੇ ਕਿ-- (ਨਵਾਬ ਇਨ੍ਹਾਂ ਨੂੰ) ਮਾਰ ਦੇਵੇਗਾ-ਉਸ ਵੇਲੇ ਵੇਲੇ। [4]ਮੂਰਖ (ਨਵਾਬ) ਪਿਛਲੇ ਪਾਸੇ ਕਾਹਲੀ ਨਾਲ (ਤੁੱਕਕੇ) ਚਾਹੁੰਦਾ ਹੈ (ਕਿ ਕੋਈ ਨਿੱਤਰੇ ਤਾਂ) ਪੱਛਮ ਦਾ ਇਕ ਪਾਕ੍ਰਮ ਵਾਲਾ ਗਿਲਜਾ (ਉਸ ਨੂੰ ਦਿੱਸਿਆ, ਜਿਸ ਨੂੰ ਕਹਿਣ ਲੱਗਾ) [ਵੇਗ=ਕਾਹਲੀ ਨਾਲ। ਵੇਗ=ਪਾਕ੍ਰਮ, ਉੱਦਮ]। (ਅ) ਕਈ ਲੋਕ 'ਬਾਂਛਤ ਬੇਗ' ਉਸ ਦਾ ਨਾਂ ਕਹਿੰਦੇ ਹਨ। ਪਰ ਵਾਂਛਤ ਸੰਸਕ੍ਰਿਤ ਪਦ ਹੈ। [5]ਉਹਲੇ। [6]ਉਦਾਸ ਮਨ।

*ਆਮ ਪ੍ਰਸਿੱਧ ਪਰੰਪਰਾ ਤੋਂ ਸਾਹਿਬਜ਼ਾਦਿਆਂ ਦਾ ਕੰਧਾਂ ਵਿਚ ਚਿਣੇ ਜਾਣਾ ਆ ਰਿਹਾ ਹੈ ਅਰ ਕਈ ਇਤਿਹਾਸਕਾਰਾਂ ਨੇ ਲਿਖਿਆ ਹੈ ਕਿ ਜਿੱਥਾਂ ਨੇ ਸਰਹੰਦ ਦੀ ਤਦ ਤੋਂ ਇੱਟ ਨਾਲ ਇੱਟ ਖੜਕਾਈ; ਹਰ ਜਿੱਥ ਦੁਣ ਤ੍ਰਾਈਂ ਸਰਹੰਦ ਦੀ ਇੱਟ ਚਾਕੇ ਸਤਲੁਜ ਵਿਚ ਸੁੱਟਣੀ ਧਰਮ ਜਾਣਦਾ ਹੈ। ਇਹ ਇੱਟਾਂ ਦਾ ਸਿੰਧ ਚਿਣੇ ਜਾਣ ਦੀ ਪਰੰਪਰਾ ਵੱਲ ਦਲੀਲ ਨੂੰ ਲੈ ਜਾਂਦਾ ਹੈ। ਤਵਾਃ ਖਾਲਸਾ ਨੇ ਲਿਖਿਆ ਹੈ ਕਿ ਪਹਿਲਾਂ ਛਾਤੀ ਤਕ ਕੰਧ ਉਸਾਰੀ ਗਈ, ਉਹ ਕੰਧ ਢੁੱਟਕੇ ਢਹਿ ਪਈ ਤੇ ਫੇਰ ਕਤਲ ਕਰਵਾਏ ਗਏ।

ਸਿਰ ਸੁਧਾਰ ਸਿੰਘ ਦਯੋ ਗਿਰਾਈ।ਬਹੁਰ ਦੂਸਰੋ ਵਾਰ ਪ੍ਰਹਾਰਾ। ਫਤੇ ਸਿੰਘ ਕੋ ਸੀਸ ਉਤਾਰਾ ॥੧੧॥ ਹਾਹਾਕਾਰ ਜਹਾਂ ਕਹਿ ਭਯੋ।ਜੈ ਜੈ ਸ਼ਬਦ ਸੁਰਨਿ ਮਹਿ ਥਿਯੋ।ਪੈਨ ਗੁਰੂ ਸੁਤ ਧੀਰਜ ਧਾਰੀ। ਧਰਮ ਹੇਤ ਸਿਰ ਦਿਯੋ ਉਤਾਰੀ ॥ ੧੨ ॥ ਅਲਪ ਆਰਬਲ ਪਕਰੇ ਹੋਏ। ਦ੍ਰਿੜ੍ਹਤਾ ਅਪਰ ਕਰਹਿ ਇਮ ਕੋਏ?ਤੁਰਕਨ ਜਰਾਂ ਬਿਨਾਸੀ ਕਰਿਕੈ। ਗਏ ਗੁਰੂ ਪੁਰਿ ਆਨੰਦ ਧਰਿਕੈ ॥੧੩॥ ਕਰੇ ਕਲੰਕਤਿ ਰਿਪੁ ਕੁਲ ਸਾਰੇ। ਰਾਜ ਤੇਜ ਕੋ ਛੀਨਸਿ ਸਾਰੇ। ਤਿਸ ਛਿਨ ਤੁਰਕ ਹਿੰਦੂ ਤਹਿੰ ਝਾਰੀ[1]।ਖੱਤ੍ਰੀ ਕੋ ਬਹੁ ਦੇਵਤਿ ਗਾਰੀ ॥੧੪॥ --ਇਹ ਦੇਖੀ ਹੈ ਥਡੋ ਚੰਡਾਲਾ। ਦੇਖੇ ਬਾਲਿਕ ਕਹੜੋ ਕਰਾਲਾ[2]--। ਸਿਖ ਸੰਗਤਿ ਕਰਿ ਹਾਹਾਕਾਰੇ।ਜਾਨੀ ਤੁਰਕਨ ਜਰਾਂ ਉਪਾਰੇ॥੧੫॥ ਇਕ ਸਿਖ ਟੋਡਰ ਮਲ ਬਹੁ ਧਨੀ। ਸਾਹਿਬਜ਼ਾਦੇ ਪਕਰਨਿ ਸੁਨੀ। ਰਿਦੈ ਬਿਚਾਰਜੋ --ਧਨ ਗਨ ਦੈਕੈ।ਤੁਰਕਨਿ ਤੇ ਛੁਰਵਾਵਨਿ ਕੈ ਕੈ॥੧੬॥ਜਹਾਂ ਗੁਰੂ ਤਹਿੰ ਦੇਉਂ ਪੁਚਾਈ। ਪਾਵੈਂ ਜਗਤ ਬਿਖੈ ਬਡਿਆਈ। ਕਹਾਂ ਦਰਬ ਜੋ ਸਰਬ ਬਿਨਾਸ਼ੀ। ਗੁਰ ਪਦਵੀ ਦੈ ਹੈਂ ਅਬਿਨਾਸ਼ੀ--। ੧੭ ॥ ਕਰਤਿ ਉਤਾਇਲ ਕੋ ਚਲਿ ਆਵਾ। ਸਭਾ ਬਿਖੈ ਦੇਖਤਿ ਦੁਖ ਪਾਵਾ।ਸੁਨੀ ਨਰਨ ਤੇ--ਇਨਹੁੰ ਪ੍ਰਹਾਰੇ--। ਪਰਮ ਦੁਖੀ ਚਿਤ ਮਹਿ ਤਿਸ ਬਾਰੇ॥ ੧੮ ॥ ਹੋਯਹੁ ਭਥਿ ਉਤਪਾਤ ਬਿਸਾਲਾ। ਕੰਪੀ ਧਰਤ ਆਇ ਭੂੰਚਾਲਾ। ਔਚਤਿ ਕੰਕਰ ਧੂਰ ਘਨੇਰੀ। ਬਹੀ ਬਾਯੁ ਬਹੁ ਬੇਰ ਕੁਫੇਰੀ ॥੧੯॥ ਸਭਿਹਿਨਿ ਕੇ ਲੋਚਨ ਰਜ ਪਰੀ। ਕੂਕੀ ਵਹਿਰ ਸ਼ਿਵਾ[3] ਮੁਦ ਭਰੀ। ਬਿਨ ਘਨ ਗਰਜ ਗਗਨ ਤੇ ਸੁਨੀ। ਸਭਿ ਪਛੁਤਾਵਤਿ ਮੁੰਡੀ ਧੁਨੀ ॥ ੨੦ ॥ ਜੋ ਸਯਾਨੇ ਬੁਧਿ ਕੁਰੈਂ ਬਿਚਾਰਨਿ। ਭਯੋ ਕਹਿਰ ਬਡ -ਕਰਤਿ ਉਚਾਰਨ।--ਉਠੈ ਉਪੱਦ੍ਰਵ ਰਾਜ ਬਿਧੁੰਸੈ[4]। ਹੋਇਂ ਬਿਨਾਸ਼ੀ ਤੁਰਕ ਨਿਸੰਸੈ--। ੨੧॥ ਸਕਲ ਕੁਕਰਮ ਕੁਲੱ-ਛਨ ਹੇਰੇ। ਟੋਡਰਮਲ ਹੁਇ ਦੁਖੀ ਘਨੇਰੇ। ਗਮਨਜੋ ਤੁਰਤ ਮਾਤ ਜਹਿੰ ਬੈਸੀ। ਚਿੰਤਾ ਬਸਿ ਥਿਰ ਮੂਰਤਿ ਜੈਸੀ ॥੨੨॥ ਕਰਤਿ ਪ੍ਰਤੀਖਨ ਪੌਤ੍ਰਨ ਕੇਰੀ ।--ਸਭਾ ਬਿਖੈ ਤੇ ਆਵਹਿਂ ਫੇਰੀ[5]। ਰਹੈਂ ਕੈਦ ਕਿਸ ਬਿਧਿ ਛੁਟਿ ਜੈ ਹੈਂ। ਜੀਵਤਿ ਪੁਨ ਸਭਿ ਹੂੰ ਸੁਖ ਪੈ ਹੈਂ ॥ ੨੩ ॥ ਅਤਿ ਪ੍ਰਿਯ ਮਨ ਜੋ, ਛੋਰਿ ਇਕੇਲੀ[6]। ਗਏ ਤੁਰਕ ਜਹਿੰ ਸਭਾ ਸਕੇਲੀ। ਅਬਿ ਐਹੈਂ ਬੀਤਜੋ

[1]ਮਾਰੇ। [2](ਜਿਸ ਨੇ) ਭਜਾਨਕ (ਢਾਕ) ਕਹੇ। [3]ਗਿਦੜੀਆਂ। [4]ਨਾਸ਼ ਹੋਵੇਗਾ। [5]ਮੁੜਕੇ। [6]ਇਕੱਲੀ ਛੱਡਕੇ।

ਚਿਰਕਾਲ--। ਇਮ ਮਾਤਾ ਚਿਤ ਚਿੰਤ ਬਿਸਾਲ ॥ ੨੪ ॥ ਇਤਨੈ ਮਹਿ ਟੋਡਰਮਲ ਗਯੋ । ਹਾਥ ਜੋਰਿ ਪਗ ਬੰਦਤਿ ਭਯੋ । ਬਿਹਬਲ ਅੱਸ੍ਰਨ[1] ਬਦਨ ਪਖਾਰਾ । ਰੁਕਯੋ ਕੰਠ ਨਹਿੰ ਜਾਇ ਉਚਾਰਾ ॥ ੨੫ ॥ ਦੇਖਿ ਦਸ਼ਾ ਤਿਸ ਕੀ ਦੁਖਵਾਰੀ । ਉਠਯੋ ਹੌਲ ਉਰ ਮਾਤ ਬਿਚਾਰੀ ।-[2]ਕਹੁ ਭਾਈ ਤੂੰ ਆਯੋ ਕੌਨ?ਕਯੋਂ ਅਤਿ ਦੁਖੀ,ਹੋਤੁ ਕਹੁ ਤੌਨ?--॥੨੬॥-[3]ਕਨਾ ਬੂਝਤਿ ਬੈਠੀ ਅਬਿ ਮਾਤ ? ਮਰਤਿ ਪਿਖੇ ਮੈਂ ਦੈ ਗੁਰ ਤਾਤ । ਜੀਵਤਿ ਰਹਯੋ ਫਟੀ ਨਹਿੰ ਛਾਤੀ । ਮੋ ਤੇ ਕੌਮਲ ਪਾਹਨ ਜਾਤੀ ॥ ੨੭ ॥ ਮੈਂ ਨਿਰਭਾਗ ਬਤਾਵਨ ਆਯੋ।ਨਹਿੰ ਗੁਰ ਪੁੱਤ੍ਰਨਿ ਸੰਗ ਸਿਧਾਯੋ । ਘਰ ਕੋ ਦਰਬ ਸਰਬ ਮੈਂ ਦੋਤਿ । ਜਯੋਂ ਕਯੋਂ ਕਰਿ ਬਚਾਇ ਸੋ ਲੋਤਿ ॥ ੨੮ ॥ ਕਨਾ ਮੈਂ ਕਰਉਂ ਬਤਾਵਨ ਕੌਈ।ਨਹਿੰ ਸਿੱਖੀ ਮਮ ਸਾਥਤ ਹੋਈ--। ਸੁਨਯੋ ਬਾਕ ਖਰ ਬਾਨ ਸਮਾਨ । ਲਗਯੋ ਕਾਨ ਵਿੰਧ ਰਿਦਾ ਨਿਸ਼ਾਨ ॥੨੯॥ ਊਪਰ ਤਰ ਕੇ ਜੁਟਿ ਗਏ ਰਦਨੰ[4] । ਭਯੋ ਦਰਦ ਤੇ ਜ਼ਰਦ ਸੁ ਬਦਨੰ[5] । ਖੁਸ਼ਕ ਹੋਇ ਮੁਖਿ ਲਾਗ ਸੁ ਲਾਟੀ[6] । ਜਨੁ ਕਦਲੀ ਤਰੁ ਕੀ ਜੜ ਕਾਟੀ॥੩੦॥ ਤਰਫਰਾਤਿ ਮੁਰਛਾ ਕੋ ਪਾਈ । ਗਿਰੀ ਬਿਸੁਧ ਹ੍ਵੈ ਸੁਧਿ ਨਹਿੰ ਕਾਈ । ਤਬਿ ਟੋਡਰਮਲ ਦੁਖਿ ਅਤਿਪੈਤਾ। ਕਰਿ ਬੈਠੀ ਗੁਰ ਮਾਤ ਤੁਰੈਤਾ[7] ॥ ੩੧ ॥ ਬਾਯੁ ਬਸਤ੍ਰ ਤੇ ਕਰੀ ਝੁਲਾਵਨ । ਤਬਿ ਕੀਨੀ ਤਨ ਕੀ ਸੁਧਿ ਪਾਵਨ । ਚੇਤਨਤਾ ਜੁਤਿ ਪੁਨ ਚਿਤਆਏ[8]।--ਕਹਾਂ ਪੌਤ੍ਰ ?--ਨਹਿੰ ਦ੍ਰਿਸ਼ਟੀਆਏ॥੩੨॥--ਪੁੱਤ੍ਰ ਜੁਝਾਰ ਸਿੰਘ ਲਿਹੁ ਨਾਲੇ।ਮੁਝ ਤੇ ਪ੍ਰੇਰਥ ਤੁਮ ਕਿਤ ਚਾਲੇ?ਕਹਾਂ ਇਕਾਕੀ ਮੈਂ ਰਹਿ ਕਰਿ ਹੌਂ ? ਇਸ ਪ੍ਰਕਾਰ ਮੈਂ ਤੁਰਨ ਮਰਿ ਹੌਂ॥੩੩॥ ਜੋ ਤੂੰ ਹੈਂ ਗੁਰ ਸਿੱਖ ਅਛੇਰਾ । ਕਰਿ ਉਪਚਾਰ ਮਰਣ ਕੋ ਮੇਰਾ । ਜੁਗ ਪੌਤ੍ਰਨਿ ਸੰਗ ਜਿਸ ਤੇ ਮਿਲੌਂ । ਅਪਨੇ ਸਾਥ ਲਿਏ ਕਰਿ ਚਲੌਂ[9]--॥੩੪ ॥ ਇਮ ਕਹਿਤੇ ਦੁਖ ਲਾਖ ਕਰੋ ਭਾਰਾ । ਬੁਰਜ ਸਾਥ ਬਲ ਤੇ ਸਿਰ ਮਾਰਾ।ਸਾਹੋ ਨ ਸਕਯੋ ਟੋਡਰਮਲ ਹਾਰੇ । ਗਹਿ ਕਰਿ ਬੈਠਯੋ ਮਾਤਾ ਫੇਰ ॥ ੩੫ ॥ [10]ਮਸਤਕ

---

[1]ਹੰਝੂਆਂ ਨਾਲ । [2]ਮਾਤਾ ਜੀ ਨੇ ਕਿਹਾ । [3]ਟੋਡਰ ਨੇ ਕਿਹਾ । [4]ਉਪਰਲੇ ਤੇ ਹੇਠਲੇ ਦੰਦ ਜੁੜ ਗਏ ਭਾਵ ਦੰਦਣ ਪੈ ਗਈ । [5]ਦਰਦ ਨਾਲ ਚਿਹਰਾ ਪੀਲਾ ਹੋ ਗਿਆ । [6]ਹੋਠਾਂ ਤੇ ਜੀਭ ਦਾ ਸੁੱਕ ਜਾਣਾ ਤੇ ਤਾਲੂ ਨਾਲ ਜੀਭ ਤੇ ਮੂੰਹ ਦਾ ਚਪਕ ਜਾਣਾ । [7]ਛੇਤੀ ਨਾਲ ਹੁਰ ਮਾਤਾ ਨੂੰ ਹੌਲੀ ਜਹ ਦਿਤਾ ਭਾਵ ਆਸਰਾ ਦੇਕੇ ਬਿਠਾਇਆ ਤੇ.....। [8]ਯਾਦ ਆਏ (ਸਾਹਿਬਜ਼ਾਦੇ)। [9]ਤੇ (ਪੋਤਰਿਆਂ ਨੂੰ) ਆਪਣੇ ਨਾਲ ਲੈਕੇ ਚੱਲਾਂ । [10]ਮੱਥਾ ਫਟ ਗਿਆ ।

ਭਗਨ ਰੁਧਰ ਬਹੁ ਬਹਯੋ। ਬਸ਼ਾਕੁਲ ਤੇ ਬਸ਼ਾਕੁਲ ਹ੍ਵੈ ਗਯੋ[1]।--ਮੋਹਿ ਛਾਪ ਮਹਿੰ ਹੀਰੇ ਕਲੀ। ਜੋ ਮੈਂ ਦੇਉਂ, ਅਵੱਗਸ਼ਾ ਘਲੀ ॥ ੩੬॥ ਜੋ ਨਹਿੰ ਦੇਉਂ ਮਹਾਂ ਦੁਖ ਸਹਿ ਹੈ। ਚਿਰੈਕਾਲ ਤੇ ਮ੍ਰਿਤੁ ਕੋ ਪੈ ਹੈ--। ਕਹਸੋ ਮਾਤ--ਤੁਹਿ ਦੋਸ਼ ਨ ਕੋਈ।ਦਿਹੁ ਹੀਰਾ ਜਿਸ ਤੇ ਮ੍ਰਿਤੁ ਹੋਈ--॥੩੭॥ਤਬਿ ਟੋਡਰਮਲ ਰਿਦੇ ਬਿਚਾਰਾ।--ਹੀਰਾ ਤਤਛਿਨ ਛਾਪ ਨਿਕਾਰਾ। ਦੇ ਮਾਤਾ ਕੋ ਬਦਨ ਪਵਾਯੋ। ਮਹਾਂ ਦੁਖਤਿ ਨੈ ਲੈ ਕਰਿ ਖਾਯੋ॥੩੮॥ਕਿਤਿਕ ਕਾਲ ਮਹਿੰ ਪ੍ਰਾਨ ਨਿਕਾਰੇ*। ਮਿਲਿ ਪੌਤ੍ਰਨਿ ਗੁਰਪੁਰੀ ਪਧਾਰੇ। ਤੀਨਹੁੰ ਤਨ ਟੋਡਰ ਸਸ-

---

[1](ਮਾਤਾ ਜੀ ਨੂੰ) ਬਸ਼ਾਕੁਲ (ਦੇਖਕੇ ਟੋਡਰਮੱਲ) ਵਿਆਕੁਲ ਹੋ ਗਿਆ (ਤੇ ਸੋਚਣ ਲੱਗਾ ਕਿ...)।

*ਸ਼੍ਰੀ ਮਾਤਾ ਗੁਜਰੀ ਜੀ ਦੇ ਜੋਤੀ ਜੋਤਿ ਹੋਣ ਦੇ ਪ੍ਰਸੰਗ ਇਤਿਹਾਸਾਂ ਵਿਚ ਜੁਦੇ ਜੁਦੇ ਦੱਸੇ ਗਏ ਹਨ। ਕਿਤੇ ਹੀਰਾ ਚੱਟਣਾ, ਕਿਤੇ ਬੁਰਜ ਤੋਂ ਡਿੱਗਣਾ ਤੇ ਕਿਤੇ ਮੱਥਾ ਕੰਧ ਨਾਲ ਟਕਰਾਉਣਾ ਆਦਿ। ਪਰੰਤੂ ਮਾਤਾ ਜੀ ਦਾ ਜੋਤੀ ਜੋਤਿ ਹੋਣਾ ਯੋਗਾਭਯਾਸ ਦੇ ਰੂਪ ਅਨੁਸਾਰ ਬ੍ਰਹਮਰੰਧ੍ਰ ਦਸਮ ਦੁਆਰ ਰਸਤੇ ਸਰੀਰ ਤਯਾਗਣਾ ਵਿਸ਼ੇਸ਼ ਸਹੀ ਭਾਸਦਾ ਹੈ, ਕਿਉਂਕਿ ਮਾਤਾ ਜੀ ਯੋਗੀ ਸਨ ਅਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਦਿਤੇ ਉਪਦੇਸ਼ ਅਨੁਸਾਰ ਆਪ ਯੋਗ ਸਾਧਨਾ ਸਾਧਦੇ ਰਹੇ ਸਨ, ਜੈਸਾ ਕਿ ਸਾਹਿਬ ਦਸਮ ਪਾਤਸ਼ਾਹ ਜੀ ਨੇ ਬਚਿੱਤ੍ਰ ਨਾਟਕ ਦੇ ਧਿਆ ੬ ਅੰਕ ੩ ਵਿਚ ਆਪ ਦਸ਼ਿਆ ਹੈ 'ਤਾਤ ਮਾਤ ਮੁਰ ਅਲਖ ਅਰਾਧਾ। ਬਹੁ ਬਿਧਿ ਜੋਗ ਸਾਧਨਾ ਸਾਧਾ' ਇਸ ਤੋਂ ਵੱਧ ਹੋਰ ਪ੍ਰਮਾਣ ਦੀ ਲੋੜ ਹੀ ਨਹੀਂ, ਪਰ ਜੋ ਰਵਾਇਤ ਸ਼੍ਰੀ ਫਤਹਗੜ੍ਹ ਸਾਹਿਬ ਜੀ ਦੇ ਗ੍ਰੰਥੀ ਸਿੰਘਾਂ ਤੋਂ ਸੁਣੀ ਹੈ ਉਹ ਇਥੇ ਦੱਸਣੀ ਜ਼ਰੂਰੀ ਹੈ। ਪਿਛਲੇ ਸਾਲ ਕੁਛਕ ਯਾਤ੍ਰੂ ਸ਼੍ਰੀ ਫਤਹਗੜ੍ਹ ਸਾਹਿਬ ਗਏ ਸਨ। ਇਕ ਯਾਤ੍ਰੂ ਨੇ ਕਿਹਾ 'ਇੱਦੇ ਮਾਤਾ ਗੁਜਰੀ ਜੀ ਬੁਰਜ ਤੋਂ ਡਿੱਗਕੇ ਜੋਤੀ ਜੋਤ ਸਮਾਏ ਸਨ'। ਪਾਸ ਹੀ ਗ੍ਰੰਥੀ ਸਿੰਘ ਜੀ ਸੁਣ ਰਹੇ ਸਨ, ਉਨ੍ਹਾਂ ਨੇ ਉਸ ਯਾਤ੍ਰੂ ਨੂੰ ਕਿਹਾ 'ਭਾਈ ਇਸ ਤਰ੍ਹਾਂ ਦੇ ਬੇਅਦਬੀ ਦੇ ਵਾਕ ਸ਼੍ਰੀ ਮਾਤਾ ਜੀ ਵਾਸਤੇ ਨਾ ਕਹੁ, ਅਸੀਂ ਆਪਣੇ ਪਿਤਾ ਪਿਤਾਮਾ ਜੀ ਤੋਂ ਸੁਣਦੇ ਆਏ ਹਾਂ ਕਿ ਮਾਤਾ ਜੀ ਨੂੰ ਜਦ ਸਾਹਿਬਜ਼ਾਦਿਆਂ ਦੇ ਸ਼ਹੀਦ ਹੋਣ ਦੀ ਖਬਰ ਮਿਲੀ ਤਾਂ ਉਨ੍ਹਾਂ ਸ਼੍ਰੀ ਜਪੁਜੀ ਦਾ ਪਾਠ ਕਰਕੇ ਅਰਦਾਸਾ ਸੋਧਿਆ ਤੇ ਚੌਂਕੜਾ ਲਾਕੇ ਦਸਮ ਦੁਆਰ ਵਿਚ ਪ੍ਰਾਣ ਚੜ੍ਹਾ ਲਏ ਤੇ ਸਰੀਰ ਤਿਆਗ ਦਿਤਾ'। ਦਸਮੀ ਪਾਤਸ਼ਾਹੀ ਦੇ ਗੁਰ ਬਿਲਾਸ ਵਿਚ ਲਿਖਿਆ ਹੈ ਕਿ ਦੋਵੇਂ ਸਾਹਿਬਜ਼ਾਦੇ ਧਰਮ ਵਾਸਤੇ ਸਰੀਰ ਤਿਆਗ ਕੇ ਆਪਣੇ ਨੂਰਾਨੀ ਜਾਮੇ ਵਿਚ ਮਾਤਾ ਜੀ ਪਾਸ ਆਏ ਯਥਾ 'ਇਮ ਕਹੇ ਬੈਨ ਮਾਤਾ ਨਿਧਾਨ। ਹਮ ਖੁਸ਼ੀ ਦਹੁ ਕਰੀਏ ਪਯਾਨ। ਬੋਲੀ ਪਛਾਨ ਜਨਨੀ ਸੁ ਤਾਤ। ਲਖ ਆਗ ਪਾਛ ਕਹਿਓ ਸੁ ਬਾਤ। ਕਸੇਂ ਦ੍ਰਿਸ਼ਟਿ ਨਾਹਿ ਤੁਮ ਪਰਤ ਮੇਰ। ਕਹਿ ਕਹੇ ਬਾਤ ਮੁਹਿ ਸੰਗ ਛੋਰ। ਬੋਲੇ ਸੁ ਬੀਰ ਦੋਨੋ ਨਿਧਾਨ। ਇਹ ਦਿੱਬ ਦੇਹ ਹੈ ਅਛਰ ਆਨ। ਜਿਹ ਮਨੁਸ਼ ਦੇਹ ਨਹਿੰ ਲਖਤ ਕੋਇ। ਜਿਹ ਦਿਪਤ ਜੋਤਿ ਉਦੰਤ ਸੋਇ। ਨਹੀਂ ਪੰਚ ਤੱਤ ਕੀ ਮਲਿਨ ਦੇਹ। ਹੈ ਬਰਨ

[ਬਾਕੀ ਟੁਕ ਚੋਥੇ ਅਗਲੇ ਪੰਨੇ ਦੇ ਹੇਠ]

ਕਾਰੇ*।ਚੁਨੇ ਪੁਸ਼ਪ ਬਾਸਨ ਮਹਿ ਡਾਰੇ॥੩੯॥ਸਭਿ ਸਿੱਖਨਿ ਮਿਲਿ ਤਹਾਂ ਦਬਾਏ'। ਇਮ ਮਾਹੀ, ਸਭਿ ਗਾਥ ਸੁਨਾਏ। 'ਸੁਨਹੁ ਗੁਰੂ ਜੀ! ਸਕਲ ਪ੍ਰਸੰਗ॥ਇਕ ਸਿਖ ਨੈ ਭਾਖੋ ਮੁਝ ਸੰਗ॥੪੦॥ਸੋ ਮੈਂ ਰਾਵਰਿਪਾਸ ਬਤਾਵਾ। ਦਿਜ ਕੀ ਸੁਨਹੁ ਜਥਾ ਫਲ ਪਾਵਾ। ਤੁਰਕਨ ਸੁਨੀ ਰਹਨੋ ਧਨ ਇਸ ਕੋ। ਧਾਇ ਸਿਪਾਹੀ ਗਮਨੇ ਤਿਸ ਕੋ ॥ ੪੧॥ ਸਕਲ ਕੁਟੰਬ ਬਾਂਧਿ ਕਰਿ ਆਨਾ। ਦਈ ਸਜ਼ਾਇ ਮਾਰ ਕਰਿ ਨਾਨਾ। ਜਿਹ ਥਲ ਤਿਹ ਦੀਨਾਰ ਦਬਾਈ॥ਰਹਨੋ ਖੋਜਸੋਹਾਥ ਨ ਆਈ॥੪੨॥ਮਾਰੀਂਦਾ ਤੁਰਕਨਤੇ ਮਰਿਓ। ਤਾਤਕਾਲ ਫਲ ਭੋਗਨਿ ਕਰਿਓ'। ਤਬਿ ਸਤਿਗੁਰੂ ਪ੍ਰਸੰਨੈ ਥਿਰੇ। ਦੋਨਹੁ ਚਰਨ ਧਰਾ ਪਰ ਧਰੇ ॥ ੪੩ ॥ ਬੂਟ ਖਰੋ ਕਾਹੂ[1] ਕੋ ਹੈਰੇ। ਤਿਸ ਕੀ ਜਰ ਕੋ ਖਨਹਿੰ ਘਨੇਰੇ। ਕਰਦ ਹਾਥ ਮਹਿ ਧਾਰਨ ਕਰੇ॥ਸਗਲ ਪ੍ਰਸੰਗ ਸੁਨਨੋਂ ਚਿਤ ਧਰੇ ॥੪੪॥ ਬਹੁਰ ਬੂਝਨਾ ਕੀਨਿ ਗੁਸਾਈਂ। 'ਜਹਾਂ ਸਭਾ ਤੁਰਕਨ ਸਮੁਦਾਈ। ਬਿਨ ਮਲੇਰੀਅਨ ਅਪਰ ਭਿ ਕੋਈ। ਪਿਖਿ ਸਿਸ ਦਯਾ ਰਿਦੇ ਜਿਸ ਹੋਈ?'॥੪੫॥ਤਬਿ ਮਾਹੀਕਰ ਜੋਰਿ ਉਚਾਰਾ।'ਮੈਂ ਆਛੇਕੀਨੋ ਨਿਰਧਾਰਾ। ਸ਼ੀਰ ਖੋਰ ਇਨ ਦੋਸ਼ ਨ ਲੇਸ਼। ਏਵ ਮਲੇਰੀ ਕਹਿ ਬਿਨ ਦ੍ਵੈਸ਼'॥ ੪੬॥ਸੁਨਿਕਰਿ ਸ਼੍ਰੀਗੁਰ ਬਾਕ ਬਖਾਨਾ।'ਭਯੋ ਨਾਸ਼ ਅਬਿ ਸਭਿ ਤੁਰਕਾਨਾ। ਇਕ ਮਲੇਰੀਅਨ ਕੀ ਜੜ੍ਹ ਰਹੈ। ਅਪਰ ਤੁਰਕ ਸਭਿ ਹੀ ਜਰ ਦਹੈ[2]' ॥੪੭॥ ਇਮ ਕਹਿ ਮੁਖ ਤੇ ਕਰਦ ਚਲਾਈ। ਕਾਹੂ[1] ਬੂਟ ਜੜ ਕਾਟਿ ਗਵਾਈ।'ਜਿਮ ਇਸਕੀ ਜੜ ਕਾਟਿ ਉਖਾਰੀ॥ਤਥਾ ਤੁਰਕ ਕੀ ਬਿਨਸਹਿ ਸਾਰੀ ॥ ੪੮ ॥ ਕੇਤਿਕ ਦਿਨ ਮਹਿ ਹੋਇ ਬਿਨਾਸ਼ਾ। ਬਿਸਮਾਵੈ ਜਗ

[1]ਇਕ ਬੂਟੀ ਜੋ ਦਵਾ ਦੇ ਕੰਮ ਆਉਂਦੀ ਹੈ [ਫਾ:, ਕਾਹੂ]। (ਅ) ਇਕ ਪ੍ਰਕਾਰ ਦਾ ਘਾਹ, ਕਾਹੀ। [2]ਜੜ੍ਹ ਸੜ ਜਾਏਗੀ। *ਜਿੱਥੇ ਸਸਕਾਰ ਹੋਇਆ ਉਥੇ ਗੁਰਦਵਾਰਾ ਹੈ। ਨਾਮ 'ਜੋਤੀ ਸਰੂਪ' ਹੈ। ਜਿੱਥੇ ਸਾਹਿਬਜ਼ਾਦੇ ਸ਼ਹੀਦ ਹੋਏ ਉਸ ਗੁਰਦਵਾਰੇ ਦਾ ਨਾਮ 'ਰਤੇ ਗੜ੍ਹ' ਹੈ ਤੇ ਜਿੱਥੇ ਮਾਤਾ ਜੀ ਤੇ ਸਾਹਿਬਜ਼ਾਦੇ ਨਜ਼ਰਬੰਦ ਰਹੇ ਉਸ ਨੂੰ 'ਮਾਤਾ ਗੁਜਰੀ ਜੀ ਦਾ ਬੁਰਜ' ਕਹਿੰਦੇ ਹਨ। ਹੋਰ ਸ਼ਹੀਦ ਗੰਜ ਗੁਰਸਿੱਖਾਂ ਦੇ ਏਥੇ ਕਈ ਹਨ।

[ਪਿਛਲੇ ਪੰਨੇ ਦੀ ਬਾਕੀ ਟੂਕ]

ਘਟਨ ਤੇ ਅਮਰ ਏਹ।' ਇਉਂ ਮਾਤਾ ਜੀ ਜਦ ਲਾਲ ਤੋਰੇ ਤਾਂ ਆਪ ਭੀ ਸਰੀਰ ਤਿਆਗ ਦਿਹ ਦੋ ਹੀਰਿਆਂ ਦਾ ਜੁੱਟ ਨਾਲ ਲੈਕੇ ਗੁਰਪੁਰੀ ਸਿਧਾਰ ਗਏ। ਸ਼ਾਇਦ ਹੀਰਿਆਂ ਦੇ ਜੁੱਟ ਤੋਂ 'ਹੀਰਾ ਚੱਟਕੇ ਮਾਤਾ ਜੀ ਗੁਰਪੁਰੀ ਸਿਧਾਏ' ਇਹ ਗਲ ਲਿਖੀ ਕਵੀਆਂ ਦੇ ਵੇਖਣ ਵਿਚ ਆਈ ਤੇ ਇਹੋ ਲਿਖ ਦਿਤੀ ਹੋਵੇ, ਕਿਉਂਕਿ ਜਜੇ ਦੀ ਔਕੜ ਮਾਤਾ ਜਜੇ ਦੇ ਨਾਲ ਮਿਲ ਜਾਣ ਕਰਕੇ 'ਚਖਾ' ਬਣ ਜਾਂਦਾ ਹੈ।

ਦੇਖਿ ਤਮਾਸ਼ਾ'।ਦਿਯੋ ਸ੍ਰਾਪ ਗੁਰ ਕੁਪੇ ਘਨੇਰੇ। ਰਾਜ ਤੇਜ ਕੋ ਮੂਲ ਉਖੇਰੇ ॥ ੪੯ ॥ 'ਪੁਰਿ ਸਿਰਹਿੰਦ ਮਹਿੰ ਪਾਪ ਘਨੇਰਾ। ਉਜਰ ਜਾਹਿ ਲਹਿ ਕਸ਼ਟ ਬਡੇਰਾ। ਸਿੱਖ ਹਮਾਰੇ ਮਾਰਿ ਉਜਾਰਹਿੰ। ਛੀਨਿ ਰਾਜ ਧਨ ਵਹਿਰ ਨਿਕਾਰਹਿੰ' ॥ ੫੦ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖ਼ਾਲਸਾ ਰੁਤੇ 'ਸ੍ਰਾਪ ਦੇਨ' ਪ੍ਰਸੰਗ ਬਰਨਨੰ ਨਾਮ ਦੋਇ ਪੰਚਾਸਤੀ ਅੰਸੂ ॥ ੫੨ ॥

੫੩. [ਕੱਲ੍ਹੇ ਨੂੰ ਕ੍ਰਿਪਾਨ ਬਖ਼ਸ਼ੀ। ਦੀਨੇ ਪਹੁੰਚਣਾ]।

ਦੋਹਰਾ।ਸੁਨਨ੍ਹੋ ਸ੍ਰਾਪ ਗੁਰਤੇ ਜਬੈ ਬਿਸਮਨ੍ਹੋ ਕੱਲਾਰਾਇ।—ਮੈਂ ਸੰਗੀ ਤੁਰਕਾਨ ਕੋ ਤਿਨਹੁੰ ਸੰਗ ਜਰ੍ਹ ਜਾਇ॥੧॥ ਚੌਪਈ ॥ ਰਹਨ੍ਹੋ ਸਮੀਪ ਨਹੀਂ ਕਰ ਜੋਰੇ। ਨਹਿ ਬਖਸ਼ਾਯਹੁ ਗੁਰੂ ਨਿਹੋਰੇ।ਅਬਿ ਭੀ ਸਮੋ ਲੇਉਂ ਬਖਸ਼ਾਇ—। ਇਮ ਨਿਸ਼ਚੈ ਮਨ ਮਹਿੰ ਠਹਿਰਾਇ॥੨॥ ਉਠਨ੍ਹੋ ਸਭਾ ਤੇ ਜੁਗ ਕਰ ਜੋਰੇ। 'ਸ੍ਰੀ ਪ੍ਰਭੁ,ਕ੍ਰਿਪਾ ਕਰਹੁ ਮਮ ਓਰੇ। ਦਾਸ ਕਦੀਮੀ ਰਾਵਰ ਕੇਰਾ*। ਤੁਰਕਨਿ ਸਨ ਕਿਛ ਹਿਤੁ ਨਹਿੰ ਮੇਰਾ॥੩॥ਤਿਨ ਕੇ ਸਾਥ ਨ ਮੋਹਿ ਮਿਲਾਓ।ਅਪਨ ਸ੍ਰਾਪ ਤੇ ਪ੍ਰਥਕ ਬਚਾਓ'। ਸ੍ਰੀ ਗੁਰ ਕਹੈਂ 'ਪ੍ਰਥਮ ਕੇ ਸਮੈਂ[1]। ਅਪਨੇ ਹੇਤ ਕਹਿਨ ਥੋ ਹਮੈਂ[2] ॥੪॥ ਦੇਤਿ ਸ੍ਰਾਪ ਕੋ ਲੇਤਿ ਬਚਾਇ। ਤੁਰਕਨ ਗਨ ਤੇ ਪ੍ਰਥਕ ਬਨਾਇ'।ਸੁਨਤਿ ਰਾਇ ਕੱਲੇ ਤਬਿਕਹਯੋ।'ਇਤੋ ਕੋਪ ਮੈਂ ਨਾਹਿਨ ਲਹਯੋ ॥ ੫ ॥ ਅਬਿ ਭੀ ਸ਼ਰਨ ਪਰੇ ਕੀ ਰਾਖਹੁ। ਦਾਸ ਜਾਨਿ ਬਖਸ਼ਨ ਅਭਿਲਾਖਹੁ। ਮੇਰੇ ਰਾਜ ਤੇਜ ਰਖਿ ਲੀਜੈ। ਪਰਯੋ ਸ਼ਰਨ ਅਬਿ ਕਰੁਨਾ ਕੀਜੈ' ॥੬॥ਪੁਨ ਸ੍ਰੀ ਗੁਰ ਤਿਹ ਸੰਗ ਬਖਾਨਾ। 'ਮਿਟਿ ਕਿਮ ਸਕਹਿ ਜਿ ਸਚੁ ਹੁਇ ਜਾਨਾ। ਹੋਨਹਾਰ ਤੁਰਕਨ ਘਰ ਖੋਵਾ।ਨਿਤ ਅਪਰਾਧ ਕਰਤਿ ਹੀ ਜੋਵਾ ॥ ੭ ॥ ਨਹੀਂ ਨਗਾਰਖੰਦ ਕੋ ਰਹੈ। ਤੇਜ ਛੀਨਤਾ ਨਿਤ ਪ੍ਰਤਿ ਲਹੈ। ਅਬਿ ਇੱਕੀ ਸੈ ਕੋਸਨ ਰਾਜ। ਚੱਕ੍ਰਵਰਤਿ ਕੋ ਸਿਰ ਪਰ ਤਾਜ ॥੮॥ ਥੋਰੇ ਦਿਨ ਮਹਿੰ ਇਮ ਹੁਇ ਹਾਨਾ। ਨੀਠ ਨੀਠ ਜਿਨ ਕੀ ਗੁਜ਼ਰਾਨਾ। ਜਿਹ ਸਿਰਹਿੰਦ ਮਹਿੰ ਸਾਹਿਬਜ਼ਾਦੇ। ਕਰੀ ਅਵੱਗਯਾ ਤੁਰਕਨਿ ਬਾਦੇ ॥ ੯॥ ਬਡੋ ਬਸਹਿ ਕੋਸਨ ਲਗ ਜੋਈ। ਧਨੀ ਘਨੀ ਮਹਲਾਇਤ[3] ਹੋਈ।

[1]ਪਹਿਲੇ ਸਮੇਂ। [2]ਆਪਣੇ (ਬਚਣੇ) ਲਈ ਸਾਨੂੰ ਕਹਿਣਾ ਸੀ। [3]ਜੋ ਬਹੁਤ ਧਨਾਢ ਹੈ ਤੇ ਜਿਸ ਵਿਚ ਬੜੇ ਬੜੇ ਮਹਲ ਹਨ (ਭਾਵ ਸਰਹੰਦ)।

*ਇਸ ਤੋਂ ਸਿੱਧ ਹੋਇਆ ਕਿ ਕੱਲਾ ਨਿਰਾ ਧਨੀ ਪੁਰਖ ਹੀ ਨਹੀਂ ਸੀ ਪਰ ਗੁਰ ਸਿੱਖ ਭੀ ਸੀ। ਇਸੇ ਕਰਕੇ ਗੁਰੂ ਜੀ ਇਸ ਪਾਸ ਪੰਜੇ ਹਨ ਤੇ ਇਸ ਕਰਕੇ ਉਸ ਨੇ ਅਤੀ ਸੇਵਾ ਤੇ ਪ੍ਰਿ ਆਰ ਕੀਤਾ ਹੈ, ਜਿਵੇਂ ਸੱਕਾ ਪੁੱਤ੍ਰ ਯਾ ਸੱਚਾ ਮੁਰੀਦ ਕਰ ਸਕਦਾ ਹੈ।

ਸਕਲ ਸਦਨ ਕੀ ਜਰਾਂ ਉਖਰਿ ਹੈਂ। ਖੇਤੀ ਬਾਹਨ[1] ਬੋਵਨ ਕਰਿਹੈਂ ॥੧੦॥ ਅਸ ਛਲ ਪ੍ਰਾਪਤਿ ਪਾਪਨ ਕੇਰਾ। ਤੁਰਕ ਰਾਜ ਕੋ ਹੋਇ ਨਿਬੇਰਾ[2]। ਦੋਇ ਬਾਰ ਕਹਿ[3] ਕੱਲਾਰਾਊ। ਭਯੋ ਲਚਾਰ ਮਹਾਂ ਪਛੁਤਾਊ ॥੧੧॥–ਅਬਿ ਰਿਸ ਮਹਿ ਬਖਸ਼ਤਿ ਕਿਮ ਨਾਂਹੀ। ਸੰਗ ਚਲੋਂ ਬੈਠਵ ਨਿਤ ਪਾਂਹੀ। ਹੁਇਂ ਪ੍ਰਸੰਨ ਕਿਸ ਬਿਧਿ ਤੇ ਜਬੈ। ਮਹਾਂ ਪੁਰਖ ਬਖਸ਼ਹਿਂਗੇ ਤਬੈ–॥੧੨॥ਨਿਜ ਲੋਕਨਿ ਸਨ ਊਚ ਉਚਾਰਾ। 'ਗਮਨਹੁ ਸਦਨ ਕਰਹੁ ਸਭਿ ਤੁਮਾਰਾ। ਬਾਲਿਕ ਤ੍ਰੀਅਤਿ ਸਕਿ ਲੈ ਆਓ। ਰਾਖਹਿਂ[4] ਸੰਗ ਜਹਾਂ ਕਹਿਂ ਜਾਓ ॥੧੩॥ ਨਾਂਹਿ ਤ ਕੋ ਗ਼ਨੀਮ ਚਢਿ ਆਵੈ। ਛੀਨਹਿ ਦੇਸ਼ ਮਹਾਂ ਬਲ ਪਾਵੈ। ਸਭਿ ਔਰਤ ਕੀ ਬੇਨੀ[5] ਗਹਿ ਗਹਿ। ਵਹਿਰ ਨਿਕਾਰਹਿਂ ਦੁਰਬਚ ਕਹਿ ਕਹਿ॥ ੧੪ ॥ ਸ਼੍ਰੀ ਸਤਿਗੁਰ ਕੇ ਸੰਗ ਰਹੀਜੈ। ਥਿਰੇ ਥਿਰਹੁ, ਗਮਨੈਂ ਗਮਨੀਜੈ[6]। ਜਹਿਂ ਬਖਸ਼ਹਿਂਗੇ ਕਰੁਨਾ ਧਾਰਿ। ਤਹਿਂ ਤੇ ਹਟਹੁ, ਬਸਾਵਹੁ ਨਾਰ[7] ॥੧੫॥ਅਸ ਕਹਿਬੋ ਸੁਨਿ ਕਰਿ ਗੁਰ ਕਾਨ[8]।–ਹਮਰੇ ਬਚਨ ਪ੍ਰਤੀਤ ਮਹਾਨ–। ਦਯਾ-ਸਿੰਧੁ ਤਬਿ ਦਯਾ ਢਰੇ ਹੈਂ। ਹਿਤ ਬਖਸ਼ਨ ਕੇ ਬਚਨ ਕਰੇ ਹੈਂ ॥ ੧੬ ॥ 'ਛੋਰਾਵਾਰੀ ਕਰਤਿ ਹੈ ਰਾਇ।ਜੜ ਅਪਨੀ ਰਾਖਨ ਕੋ ਦਾਇ[9]। ਆਸਤਰਨ ਕੋ ਤਰ ਤਰਵਾਰ। ਤਹਿਂ ਤੇ ਸ੍ਰੀ ਪ੍ਰਭੁ ਲਈ ਨਿਕਾਰਿ ॥੧੭॥ ਨਿਜ ਕਰ ਮਹਿ ਧਰਿ ਬਾਕ ਬਖਾਨਾ। 'ਤੁਝ ਕੋ ਬਖਸ਼ਹਿ ਚਾਰੁ[10] ਕ੍ਰਿਪਾਨਾ।ਜਥਿ ਲਗਿ ਰਖਹੁ ਅਦਬ ਇਸ ਕੇਰਾ। ਰਹੈ ਬੰਸ, ਹੁਇ ਰਾਜ ਬਡੇਰਾ ॥ ੧੮ ॥ ਨਹਿ ਪੂਜਹੁ ਸਨਮਾਨਹੁ ਨਾਂਹੀ। ਕਿਧੌਂ ਪਾਇ ਲੇ ਕੋ ਗਰ ਮਾਂਹੀ। ਬੰਸ ਰਾਜ ਤਿਸ ਦਿਨ ਤੇ ਛੀਨ। ਕਛੁ ਨਹਿਂ ਰਹੈ, ਸਾਚ ਲਿਹੁ ਚੀਨ[11] ॥੧੯॥ ਸੁਨਿ ਕਰਿ ਦੋਨਹੁੰ ਹਾਥ ਪਸਾਰੇ।ਸਤਿਗੁਰ ਕੇ ਹੁਇ ਨਿਕਟ ਅਗਾਰੇ। 'ਦੀਜਹਿ ਸਤਿਗੁਰ, ਪੂਜਹਿਂ ਸਦਾ। ਨਹੀਂ ਅਵੱਗਯਾ ਕਰਿਹੈਂ ਕਦਾ' ॥ ੨੦ ॥ ਰਿਦੈ ਪ੍ਰਸੰਨ ਰਾਇ ਬਹੁ ਹੋਵਾ। ਸੁੰਦਰ ਖੜਗ ਬਿਕੀਮਤਿ ਜੋਵਾ।'ਰਾਜ ਤੇਜ ਅਰ ਬੰਸ ਉਦਾਰਾ। ਆਯਹੁ ਰਾਖਨਹਾਰ ਹਮਾਰਾ[12]' ॥ ੨੧ ॥ ਸ਼੍ਰੀ ਗੁਰ ਕਦਮ ਪਦਮ ਸਮ ਹੇਰੇ। ਬਾਰ ਬਾਰ ਬੰਦਹਿਂ ਤਿਸ ਬੇਰੇ। ਹਾਥ ਜੋਰਿ ਕਰਿ ਖਰੋ

[1]ਖੇਤੀ ਵਾਹਕੇ। [2]ਕਹਿਕੇ। [3]ਨਾਲ ਰੱਖਾਂਗੇ। [4]ਗੁੱਤਾਂ। [5](ਜਿੱਦੇ) ਠਹਿਰਨ ਠਹਿਰ ਜਾਈਏ ਟੁਰ ਪੈਣ(ਭਾ ਕਾਲ) ਟੁਰ ਪਈਏ। [6]ਫਿਰ ਆਕੇ ਇਨਾਨੀਆਂ ਨੂੰ ਘਰੀਂ ਵਸਾਉਣਾ (ਕਿਉਂਕਿ ਪਿੱਛੋ ਕਹਿ ਆਏ ਹਨ ਕਿ ਬਾਲਕ ਤ੍ਰੀਅਤ ਸਕਿ ਲੈ ਆਓ)। [7]ਇਹੋ ਜਿਹੀ (ਕੱਲੇ ਦੀ) ਆਖੀ (ਗੱਲ) ਸਤਿਗੁਰੂ ਜੀ ਕੰਨੀ ਸੁਣਕੇ ਕਿ"। [8]ਸੁਹਣੀ। [9](ਇਹੀ ਕ੍ਰਿਪਾਲ) ਸਾਡੇ (ਰਾਜ ਤੇਜ ਦੀ) ਰੱਖਯਕ ਹੋਕੇ ਆਈ ਹੈ।

ਅਗਾਰੀ। 'ਦਿਹੁ ਆਗਯਾ ਹੁਇ ਸੇਵ ਤੁਮਾਰੀ' ॥ ੨੨ ॥ ਸ਼੍ਰੀ ਗੁਰ ਕਹਯੋ 'ਗਮਨ ਹਮ ਚਾਹੈਂ।ਤੁਮ ਭੀ ਜਾਹੁ ਆਪਨਿ ਘਰ ਮਾਂਹੀ।ਜੰਗਲ ਦੇਸ਼ ਹਮਾਰੇ ਸਿੱਖ। ਤਹਾਂ ਬਿਤਾਵਹਿ ਸਮਾਂ ਭੁਵਿੱਖ' ॥ ੨੩ ॥ ਅਬਿ ਸੇਵਾ ਕੀ ਚਾਹ ਨ ਕੋਈ। ਜਿਸ ਹਿਤ ਕਹੈਂ ਤੋਹਿ ਕੋ ਸੋਈ'। ਇਮ ਕਹਿ ਪਲੰਘ ਤਬੈ ਉਠਿ-ਵਾਯੋ। ਰਾਇ ਚਮੂੰ ਜੁਤਿ ਸੀਸ ਨਿਵਾਯੋ* ॥ ੨੪ ॥ ਜੰਗਲ ਦਿਸ਼ਾ ਬਦਨ ਕਰਿ ਚਲੇ। ਮੁੱਠਾ ਫਿਰੈ ਸੀਸ ਪਰ ਭਲੇ। ਗ੍ਰਾਮ ਏਕ ਪੁਨ ਪਹੁੰਚੇ ਜਾਇ। ਬੱਦ੍ਰੀ ਤਰੁ ਤਰ† ਪਲੰਘ ਟਿਕਾਇ ॥੨੫॥ ਕਰਨੋ ਸੁਚੇਤਾ ਥਿਰ ਕੁਛ ਭਏ। ਬਹੁਰੋ ਆਗੇ ਚਲਿਬੋ ਕਏ। ਸਨੈ ਸਨੈ ਮਾਰਗ ਉਲਘੰਤੇ। ਜੰਗਲ ਦੇਸ਼ ਆਇ ਨਿਯਰੰਤੇ ॥ ੨੬ ॥ ਏਕ ਨਿਸਾ ਬਸਿ ਗਏ ਅਗਾਰੀ। ਹਾਜੀ ਬੇਖ ਪਲੰਘ ਅਸਵਾਰੀ। ਸਨਮੁਖ ਸਿੰਘ ਮਿਲਨੋ ਇਕ ਆਇਾ।ਸ਼੍ਰੀ ਗੁਰ ਦੇਖੇ ਸੀਸ ਨਿਵਾਇ ॥ ੨੭ ॥ ਪਰਨੋ ਛੀਨ ਜਿਸ ਪਾਸ ਤੁਰੰਗਾ। ਦੀਰਘ ਚਾਲ ਚਪਲ ਬਲ ਸੰਗਾ। ਅਰਪਨ ਕਰਨੋ ਹਾਥ ਜੁਗ ਜੋਰੇ ਸ਼੍ਰੀ ਪ੍ਰਭੁ ਤਬਿ ਅਰੋਹ ਕਰਿ ਘੋਰੇ ॥੨੮॥ ਦੀਨਾ†ਗ੍ਰਾਮ ਨਿਕਟ ਜਬਿ ਆਯੋ। ਪੁਰਿ ਕਾਂਗੜ ਤੇ ਨਿਕਸਿ

ਬੇਰ ਦੇ ਬੂਟੇ ਹੇਠ।

*ਰਾਇ ਨੂੰ ਮਿਲਣ ਤੋਂ ਪਹਿਲੇ ਦਾ ਇਕ ਹੋਰ ਪ੍ਰਸੰਗ ਵੀ ਹੋਯਾ ਹੈ ਕਿ ਸ੍ਰੀ ਗੁਰੂ ਜੀ ਜਦ ਰਾਇ ਕੱਲੇ ਦੇ ਗਿਰਾਂ ਦੀਆਂ ਦੂਹਾਂ ਵਿਚ ਅੱਪੜੇ ਹਨ ਤਾਂ ਆਪ ਜੀ ਨੇ ਗੁੱਜਰਾਂ ਤੋਂ ਦੁੱਧ ਮੰਗਿਆ। ਗੁਜਰਾਂ ਨੇ ਮਖੌਲ ਕੀਤਾ ਤੇ ਕਿਹਾ:-"ਅਸਾਂ ਦੇ ਡੰਗਰ ਲਵੇਦੇ ਨਹੀਂ। ਪਿਛੇ ਮੋਹ ਦੇ ਮਾਹੀ ਆ ਰਿਹਾ ਹੈ ਕੱਛਰੂ ਉਸਦੀ ਗਾਂ ਦੁੱਧ ਦੇਂਦੀ ਹੈ"। ਗੁੱਜਰ ਲੰਘ ਗਏ, ਜਦੋਂ ਉਹ ਮਾਹੀ ਆਯਾ ਤਾਂ ਆਪ ਨੇ ਦੁੱਧ ਮੰਗਿਆ। ਉਹ ਹੱਥ ਜੋੜ ਕੇ ਕਹਿਣ ਲੱਗਾ"ਦੁੱਧ ਸਦਕੇ ਨਾਂ ਕਰਾਂ, ਪਰ ਮੇਰੀ ਗਾਂ ਤਾਂ ਦੁੱਧ ਨਹੀਂ ਦੇਂਦੀ। ਆਪ ਨੂੰ ਜੋ ਉਹ ਗੁੱਜਰ ਮੇਰੀ ਗਾਂ ਲਵੇਰੀ ਦੱਸ ਗਏ ਹਨ ਮਸ਼ਕਰੀ ਕਰ ਗਏ ਹਨ"। ਆਪ ਹੱਸੇ ਤੇ ਕਹਿਣ ਲੱਗੇ "ਮਸ਼ਕਰੀਆਂ ਬੀ ਕਰਨ ਲਈ ਹੀ ਬਣੀਆਂ ਹਨ, ਤੂੰ ਲੈ ਲੋਟਾ ਤੇ ਚੋ ਗਾਂ, ਸਾਈਂ ਦੁੱਧ ਦੇਵੰਗਾ"। ਇਕ ਛੋਕੇ ਛੋਕ ਲੋਟਾ ਸੀ ਜੋ ਗੁਰਾਂ ਨੇ ਦਿੱਤਾ। ਮਾਹੀ, ਨਿਸ਼ਚੇ ਵਾਲਾ ਮਾਹੀ, ਬਹਿ ਗਿਆ; ਭੱਜੀ ਹੋਈ ਯਾ ਭੱਜ ਰਹੀ ਗਾਂ ਦੇ ਥਣਾਂ ਵਿੱਚ ਦੁੱਧ ਆ ਗਿਆ, ਮਾਹੀ ਦੁੱਧ ਦੋਵੇ, ਕੁਛ ਤੇ ਲੋਟੇ ਵਿਚ ਰਹਿਵੇ ਕੁਛ ਛੋਕਾਂ ਥਾਣੀ ਸ਼ਿੰਮੇ, ਆਖਰ ਭਰ ਗਿਆ ਲੋਟਾ। ਪਿਆਰ ਭਰੇ ਤੇ ਸ਼ਰਧਾ ਭਰੇ ਅਥਰੂਆਂ ਨਾਲ ਭਰਿਆ ਲੋਟਾ ਲੈਕੇ ਮਾਹੀ ਆਇਆ। ਆਪ ਨੇ ਦੁੱਧ ਲਿਆ, ਪੀਤਾ ਤੇ ਕਿਹਾ "ਬਿਸ਼ੈਭੁਰ ਹੋਂ! ਸਰਬੈਭੁਰ ਹੋਂ"। ਫਿਰ ਮਾਹੀ ਨੂੰ ਫੁਰਮਾਯਾ "ਮਾਹੀ! ਲੈ ਇਹ ਲੋਟਾ ਤੂੰਹੇਂ ਦੱਖ, ਤੂੰ ਰੱਜ ਖਾਵੇਂਗਾ"। ਕਹਿੰਦੇ ਹਨ ਕਿ ਇਹ ਲੋਟਾ ਅਜੇ ਤੱਕ ਰਾਇ ਕੱਲੇ ਦੇ ਖਾਨਦਾਨ ਵਿਚ ਰਾਇ ਇਨਾਯਤ ਖਾਂ ਜੀ ਸਭ ਜੱਜ ਪਾਸ ਹੈ, ਲੋਕੀਂ ਦੇਖਣ ਜਾਂਦੇ ਹਨ; ਦੇਖਣ ਵਾਲੇ ਦੱਸਦੇ ਹਨ ਕਿ ਇਹ ਲੋਟਾ ਛੋਕੇ ਛੋਕ ਹੈ ਪਰ ਜਦ ਭਰ ਜਾਏ ਤਾਂ ਪਾਣੀ ਫਿਰ ਨਹੀਂ ਸਿੰਮਦਾ। †ਇਹ ਪਿੰਡ ਮੋਗੇ ਦੀ ਤਸੀਲ ਵਿੱਚ ਹੈ।

ਬਸਾਯੋ। [1]ਸ੍ਰੀ ਸਤਿਗੁਰ ਹਰਿਗੋਬਿੰਦ ਸੰਗ। ਮਿਲਨੋ ਜੋਧ ਸਿਖ ਭਾ ਸਰਬੰਗ॥੨੯॥ਲਲਾਬੇਗ ਸੋਂ ਰਣ ਜਿਸ ਕਾਲ।ਲਰਨੋ ਤਬੈ ਲੇ ਚਮੂੰ ਬਿਸਾਲ। ਸ੍ਰੀ ਅਰਜਨ ਸੁਤ ਬਹੁਤ ਰਿਝਾਯੋ[2] । ਦੀਰਘ ਪ੍ਰਾਕ੍ਰਮ ਕਰਿ ਦਿਖਰਾਯੋ ॥ ੩੦ ॥ ਤਿਹ ਕੇ ਪੌਤ੍ਰ ਤੀਨ ਭਿਹੁ ਅਹੋ। ਪੁਰਿ ਕਾਂਗੜ ਤੇ ਦੀਨੇ ਰਹੇ । ਏਕ ਸ਼ਮੀਰ ਦੁਤੀ ਲਖਮੀਰ । ਤਖਤਮੱਲ ਤੀਸਰ ਮਤਿ ਧੀਰ ॥੩੧॥ ਜਿਨ ਕੋ ਹੁਕਮ ਗ੍ਰਾਮ ਗਨ ਮਾਨੈਂ । ਰਾਹਕ ਸਕਲ ਬਡੋ ਜਿਸ ਜਾਨੈਂ। ਤਿਨਕੇਪਾਸ ਏਕ ਨਰਗਯੋ।ਤਹਿੰ ਪਹੁੰਚਨ ਗੁਰ ਚੁਖ ਲਖਿਲਯੋ॥੩੨॥ਤਿਨ ਸਭਿਹਿਨਿ ਸਨ ਖਬਰ ਸੁਨਾਈ। [3]ਗਨ ਤੁਰਕਨਸਨ ਕੀਨਿ ਲਰਾਈ।ਸ੍ਰੀ ਗੁਰਗੋਬਿੰਦ ਸਿੰਘ ਇਤਿ ਆਏ।ਅਪਨ ਗ੍ਰਾਮ ਕੇ ਅਬਿ ਨਿਯਰਾਏ ॥ ੩੩ ॥ ਜਾਨੈ ਕੌਨ ਜਾਹਿੰਕਿਸ ਗ੍ਰਾਮੂ?ਉਤਰਹਿੰ ਕਿਸ ਰਾਹਕ ਬਰ ਧਾਮੂ। ਉਚਿਤਅਹੈ ਤੁਮਕੌ ਅਗਵਾਈ।ਮਿਲਹੁ ਜਾਇ ਲੇ ਨਰ ਸਮੁਦਾਈ'॥੩੪॥ਸੁਨਤਿ ਸ਼ਮੀਰ ਭ੍ਰਾਤ ਲਖਮੀਰ।ਤੁਰਨ ਤੁਰਾਰ ਭਏ ਮਤਿਧੀਰ।ਨਰਸਕੇਲ ਕੋਤਿਕ ਸੰਗ ਲੀਨੇ। [4]ਨਕਸਿ ਅਗਾਊ ਮਗ ਪਗ ਦੀਨੇ ॥੩੫॥ ਦੋਇ ਕੋਸ ਆਗੇ ਚਲਿ ਆਏ। ਨਾਨਾ ਵਸਤੁ ਉਪਾਇਨ ਲਯਾਏ। ਚਢੇ ਤੁਰੰਗਮ ਆਵਤਿ ਆਗੇ । ਤਨ ਪਹਿਰੇ ਨੀਲਾਂਬਰ ਬਾਗੇ॥੩੬॥ਤੁਰਨ ਨਿਕਟ ਹੋਇਕਰਬੰਦੇ[5]।ਬੰਦੇ[6]ਸੁੰਦਰ ਪਦ ਅਰਬਿੰਦੇ । ਸਹਿਤ ਰਕਾਬ ਸਪਰਸ਼ਨ ਕਰੇ । ਨੰਮ੍ਰੀ ਬਨਿ ਬਨਿ ਸਿਰ ਨਿਜ ਧਰੇ ॥੩੭॥ ਕੁਸ਼ਲ ਪ੍ਰਸ਼ਨ ਤਿਨ ਪ੍ਰਤਿ ਗੁਰ ਕਹਯੋ। [7]ਕ੍ਰਿਪਾ ਆਪ ਕੀ ਸਭਿ ਸੁਖ ਲਹਯੋ । ਪ੍ਰਭੁ ਜੀ ! ਚਲੀਅਹਿ ਧਾਮ ਹਮਾਰੇ।ਉਤਰਹੁ,ਸ਼੍ਰਮ ਤਨ ਤੇ ਦਿਹੁ ਟਾਰੇ॥੩੮॥ ਪਾਵਨ ਕਰਹੁ ਗ੍ਰਾਮ ਗਨ ਧਾਮੂ।ਸਿੱਖ ਕਦੀਮੀ ਹਮ ਪਗ ਸ੍ਰਾਮੂ । ਪਿਤਾ ਪਿਤਾਮਾ ਸੇਵਕ ਰਹੇ । ਗੁਰੂ ਪ੍ਰਸੰਨ ਹੋਇ ਦੁਖ ਦਹੇ' ॥ ੩੯ ॥ ਸੁਨਿ ਸਿੱਖਨਿ ਤੇ ਕ੍ਰਿਪਾ ਨਿਧਾਨਾ । ਹੈਤ ਸੁਚੇਤੀ ਬਾਕ ਬਖਾਨਾ ।[8]ਤੁਰਕਨ ਸੰਗ ਹਮਾਰੋ ਬਾਦਾ । ਪਰੇ ਅਧਿਕ ਸੰਗ੍ਰਾਮ ਬਿਖਾਦਾ॥ ੪੦ ॥ ਸੋ ਹਾਕਮ, ਤੁਮ ਹੋ ਤਿਨ ਰੱਯਤ । ਲਰਹੁ ਨ ਕੁਛ ਕਰ ਅਧਿਕ ਜਮੱਯਤ[9]।ਧਰਹੁ ਤ੍ਰਾਸ, ਨਹਿੰ ਬਲ ਸੰਭਾਰਹੁ। ਕਿਮ ਹਮ ਕੋ ਨਿਜ ਸਦਨ

---

[1]ਭਾਵ,ਜੋਧ ਨਾਮੇ ਸਿੱਖ ਗੁਰੂ ਹਰਿਗੋਬਿੰਦ ਜੀ ਨੂੰ ਮਿਲਣੇ ਪੂਰਨ ਸਿੱਖ ਹੋਇਆ ਸੀ ਤੇ ਲਲਾਬੇਗ ਨਾਲ ਲੜਿਆ ਸੀ ਤੇ ਸ੍ਰੀ ਗੁਰੂ ਹਰਿਗੋਬਿੰਦ ਜੀ ਨੂੰ ਜਿਸਨੇ ਬਹੁਤ ਖੁਸ਼ ਕੀਤਾ ਸੀ। [ਕਾਂਗੜ ਰਾਇ ਜੋਧ ਦੀ ਰਾਜਧਾਨੀ ਸੀ]। [2]ਹੱਥ ਜੋੜੇ। [3](ਮੱਥਾ) ਟੇਕਿਆ। [4]ਉਨ੍ਹਾਂ ਨੇ ਉੱਤਰ ਦਿੱਤਾ। [5]ਬਹੁਤੀ ਸੈਨਾ ਲੈਕਰ ਕੁਛ ਲੜ ਨਹੀਂ ਸਕਦੇ।

ਉਤਾਰਹੁ ?' ॥ ੪੧ ॥ ਸੁਨਿ ਕਰ ਜੋਰਿ ਸਰਬ ਪੁਨ ਕਹੈਂ। 'ਅਬਿ ਰਾਵਰ ਕੀ ਸ਼ਰਨੀ ਅਹੈਂ। ਕ੍ਰਿਪਾ ਕਰਹੁ ਹੁਇ ਸਦਨ ਪਵਿੱਤ੍ਰਾ। ਤੁਮ ਚਲਿੱਤ੍ਰ ਹੈਂ ਚਿੱਤ੍ਰ ਬਚਿੱਤ੍ਰਾ ॥੪੨॥ ਪੁਸ਼ਤੈਨੀ[1] ਹਮ ਦਾਸ ਤੁਮਾਰੇ। ਮਿਲਿਨਿ ਆਪ ਸੋਂ ਕਿਸ ਛਰ ਧਾਰੇਂ। ਗੁਰ ਸਿੱਖਨ ਸੋਂ ਮੇਲ ਹਮੇਸ਼। ਬਰਜ ਸਕਹਿ ਅਸ ਕੌਨ ਵਿਸ਼ੇਸ਼[2] ॥ ੪੩ ॥ ਪੁਰਵਹੁ ਸ਼ਰਧਾ ਆਪ ਹਮਾਰੀ। ਤੁਮ ਕ੍ਰਿਪਾਲ ਦੁਖ ਦੁੰਦ ਬਿਦਾਰੀ। ਜੇ ਇਮ ਸਮਾ ਆਨਿ ਹੀ ਬਨੈ। ਸੰਗ ਆਪ ਕੇ ਹੁਇਰਿਪੁ ਹਨੈਂ[3] ॥੪੪॥ ਨਹਿੰ ਰਾਵਰ ਕੋ ਤਮਾਰੋਂ ਸੰਗ। ਤੁਰਕਨਿ ਸੰਗ ਕਰੈਂ ਇਮ ਸੰਗ'।ਇੱਤਮਾਦਿਕ ਬਿਨਤੀ ਸੁਨਿ ਕਾਨ।ਗੁਰੂ ਗ਼ਰੀਬ ਨਿਵਾਜ ਸੁਜਾਨ ॥ ੪੫ ॥ ਚਲੇ ਸੰਗ ਤਿਨ ਕਹਿਬੋ ਮਾਨਜੋ। ਪੀਛੈ ਪੁਰਿਜਨ ਪੁੰਜ ਪਯਾਨਜੋ। ਪਹੁੰਚੇ ਗ੍ਰਾਮ ਬਿਖੈ ਤਬਿ ਜਾਇ। ਨਰ ਨਾਰੀ ਦਰਸ਼ਨ ਕੌ ਪਾਇ ॥ ੪੬ ॥ ਕਾਚੇ ਸਦਨ ਹੁਤੇ ਸਭਿ ਕੇਰੇ। ਹਿਤ ਉਤਰਨਿ ਕੇ ਨੀਕੋ ਹੇਰੇ। ਇਕ ਤਿਖਾਨ ਕੋ ਧਾਮ ਨਿਹਾਰਾ। ਤਿਸ ਪਰ ਚਾਰੁ ਰਚਜੋ ਚੁਬਾਰਾ ॥ ੪੭ ॥ ਸੋ ਪਸੰਦ ਉਤਰਨਿ ਕੇ ਦੇਖਾ। ਪਾਵਨ ਲੀਪਨ ਕੀਨ ਵਿਸ਼ੇਖਾ। ਸੁੰਦਰ ਆਨਿ ਪੂਯੰਕ ਡਸਾਵਾ।ਬਿਸਦ ਬਿਛੌਨੋ ਤੇ ਸਭਿ ਛਾਵਾ॥੪੮॥ ਹਯ ਤੇ ਉਤਰਿ ਚਢੇ ਤਿਸ ਜਾਇ। ਬੈਠਿ ਗਏ ਸਤਿਗੁਰ ਸਤਿ ਭਾਇ। ਤੀਨਹੁੰ ਸਿੰਘ ਸਮੀਪੀ ਥਿਰੇ।ਸੁਨਿ ਸੁਨਿ ਨਰ ਨਾਰੀ ਮੁਦ ਭਰੇ ॥੪੯॥ ਦਰਸ਼ਨ ਹਿਤ ਆਏ ਸਮੁਦਾਇ।ਧਰਹਿੰ ਉਪਾਇਨ ਬੰਦਹਿੰ ਪਾਇ। 'ਧੰਨ ਭਾਗ ਸ਼੍ਰੀਗੁਰ ਗ੍ਰਿਹ ਆਏ। ਭਏ ਕ੍ਰਿਤਾਰਥ ਬਿਘਨ ਮਿਟਾਏ' ॥੫੦॥ ਬੈਠੇ ਘਨੇ ਆਇ ਬਡ ਭੀਰਾ। ਨਰ ਨਾਰੀ ਦਰਸਹਿੰ ਥਿਰ ਤੀਰਾ। ਦੁਗਧ ਆਨਿ ਕਰਿ ਗਨ ਮਿਸ਼ਟਾਨ। ਕਰਿਵਾਯੋ ਸਿੰਘਨ ਕੋ ਪਾਨ ॥੫੧॥ਨਾਨਾ ਭਾਂਤਿ ਬਾਤ ਮਿਲਿ ਕਰਿਤੇ। ਸ਼੍ਰੀ ਸਤਿਗੁਰ ਕੋ ਸੁਜਸ ਉਚਰਿਤੇ। ਇਸੀ ਰੀਤਿ ਸੰਧਯਾ ਹੁਇ ਆਈ। ਗਮਨੇ ਨਰ ਨਾਰੀ ਨਿਜ ਥਾਈਂ ॥ ੫੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਦੀਨੇ ਗ੍ਰਾਮ ਆਵਨ' ਪ੍ਰੰਗ ਬਰਨਨੰ ਨਾਮ ਤੀਨ ਪੰਚਾਸਤੀ ਅੰਸੂ ॥ ੫੩ ॥

੫੪. [ਰਾਇ ਕੱਲੇ ਦੀ ਵੰਸ਼ ਦਾ ਹਾਲ]।

ਦੋਹਰਾ॥ ਕੁਛ ਪ੍ਰਸੰਗ ਹੈ ਰਾਇ ਕੋ[4] ਦਈ ਗੁਰੂ ਤਰਵਾਰ। ਸੁਨੀਅਹਿ ਸ਼੍ਰੋਤਾ ਪ੍ਰੀਤ ਧਰਿ ਕਰਿ ਹੌਂ ਅਬਹਿ ਉਚਾਰ॥੧॥ ਚੌਪਈ॥ਹਰਖਜੋ ਰਾਇ ਸਦਨ ਲੈ ਆਯੋ। ਸੁੰਦਰ ਏਕ ਪੂਯੰਕ ਡਸਾਯੋ। ਚਾਰੁ ਬਿਛੌਨਾ ਊਪਰ ਛਾਏ।ਪੂਜਨ ਸੌਜ ਲਜਾਇ ਸਮੁਦਾਏ ॥ ੨ ॥ ਅਤਰ ਫੂਲ ਕੀ ਮਾਲ ਬਿਸਾਲਾ। ਚੰਦਨ

[1]ਪੀਹੜੀਆਂ ਦੇ। [2]ਕੌਣ ਭਾਫਾ ਹੈ ਐਸਾ ? [3]ਵੈਰੀ ਨੂੰ ਨਾਸ਼ ਕਰਾਂਗੇ। [4]ਭਾਵ, ਰਾਇ ਕੱਲੇ ਦਾ।

ਅਤਿ ਸੁੰਦਰ ਰੀਧਾਲਾ[1]। ਧੂਪ ਧੁਖਾਇ ਆਰਤੀ ਕੀਨਿ । ਚੰਦਨ ਚਰਚਤਿ ਸੁਮਨਸੁ ਲੀਨਿ ॥੩॥ ਤਿਸ ਪ੍ਰਯੰਕ ਪਰ ਖੜਗ ਟਿਕਾਯੋ। ਪੂਜਹਿ ਸ਼ਰਧਾ ਭਾਵ ਵਧਾਯੋ । ਦੀਪਕ ਘ੍ਰਿੱਤ ਪਾਇ ਨਿਤ ਜਾਰੇ । ਨਿਤ ਹੀ ਫੂਲ ਮਾਲ ਕੋ ਚਾਰੇ ॥ ੪ ॥ ਖੀਨ ਖਾਡ ਕੀ ਤੁਲ ਰਜਾਈ । ਹਿਮ ਰੁਤਿ ਮਹਿੰ ਅਸਿ ਊਪਰ[2] ਪਾਈ । ਰਹੈ ਅੰਗੀਠੀ ਆਗੈ ਧਰੀ । ਫਿਰਹਿ ਚੌਰ ਸੁੰਦਰ ਸਭਿ ਘਰੀ ॥ ੫ ॥ ਗ੍ਰੀਖਮ ਰੁਤ ਮਹਿੰ ਪੋਸ਼ਿਸ਼ ਧਰੀ । ਪਟ ਬਨਾਰਸੀ ਦੁਪਟਾ ਜ਼ਰੀ[3]ਘਨੀ ਸੁਗੰਧਿ ਅਤਰ ਤੇ ਆਦਿ । ਨਿਤ ਪ੍ਰਤਿ ਪੂਜਹਿ ਕਰਿ ਅਹਿਲਾਦ ॥ ੬ ॥ ਬਾਧੁ ਕਰਹਿ ਬਿਜਨਾ ਕੋ ਫੇਰੈ । ਇਸ ਬਿਧਿ ਧਾਰਹਿ ਭਾਉ[4] ਬਡੇਰੈ।ਬਯ ਕੋ ਭੋਗਿ ਭਾਉ ਚਿਤ ਲੋਰਿ।ਕੱਲੇਰਾਇ ਦਯੋ ਤਨ ਛੋਰਿ ॥ ੭॥ ਤਿਸ ਪਾਛੈ ਸੁਤ ਗਾਦੀ ਬੈਸਾ।ਧਰਜੋ ਭਾਉ ਗੁਰ ਅਸਿ ਮਹਿੰ ਤੈਸਾ[5]।ਅਨਿਕ ਭਾਂਤਿ ਕੀ ਪੂਜਾ ਕਰੈ । ਸੀਸ ਨਿਵਾਵੈ ਸ਼ਰਧਾ ਧਰੈ ॥ ੮ ॥ ਸੋ ਭੀ ਭੋਗਿ ਆਰਥਲ ਮਰਜੋ । ਤਿਸ ਪੋਤ੍ਰਾ ਗਾਦੀ ਪਰ ਥਿਰਜੋ। ਸੰਗਤਿ ਪਾਇ ਮੁਲਾਨਨਿ ਕੇਰੀ । ਬਿਗਰਜੋ ਸ਼ਰਧਾ ਘਟੀ ਘਨੇਰੀ ॥੯॥ ਮਿਲਹਿੰ ਤੁਰਕ ਗਨ ਤਰਕ ਉਚਾਰਹਿੰ । 'ਇਹ ਕਾਫਰ ਕੀ ਰੀਤਿ ਬਿਚਾਰਹਿੰ[6]' । ਹਿੰਦੁਨਿ ਗੁਰ ਕੋ ਸਿਖ ਤੁਮ ਰਹੋ । ਵਹਿਰ ਸ਼ਰ੍ਹਾ ਤੇ ਪੁਸ਼ਤਨਿ[7] ਲਹੋ ॥ ੧੦ ॥ ਦੋਜਕ ਪਰਹੁ ਅਗਾਰੀ ਜਾਇ । ਕਯਾਮਤ ਮਹਿੰ ਤੁਮ ਲਹੋ ਸਜ਼ਾਇ। ਨੀਕੋ ਖੜਗ ਗਰੇ ਨਹਿੰ ਪਾਵਹੁ । ਨਿਸ ਦਿਨ ਧਰੇ ਪ੍ਰਯੰਕ ਪੁਜਾਵਹੁ' ॥੧੧॥ ਇੱਤਯਾਦਿਕ ਤਿਹ ਬਹੁ ਸਮੁਝਾਯੋ । ਰਾਇ ਪੌਤ੍ਰ ਲੇ ਗਲ ਮਹਿੰ ਪਾਯੋ । ਤਿਸ ਹੀ ਦਿਨ ਸੋ ਚਢਜੋ ਅਖੇਰਾ । ਕਿਮ ਰਹਿ ਸਕਹਿ ਕਾਲ ਜੋ ਪੂਰਾ ॥੧੨॥ਵਹਿਰ ਝੀਲ ਬਡ ਮਹਿੰ ਜਬਿ ਗਯੋ । ਨਿਕਸਜੋ ਮ੍ਰਿਗ ਅਵਿਲੋਕਤਿ ਭਯੋ । ਸਕਲ ਸੈਨ ਕੋ ਥਿਰ ਭਹਿੰ ਕਰਿਕੈ । ਗਯੋ ਇਕਾਂਕੀ ਗਰਬ ਸੁ ਧਰਿਕੈ ॥ ੧੩ ॥ ਭਯੋ ਨੇਰ ਤਰਵਾਰ ਨਿਕਾਰੀ । ਝੁਕਿ ਝਟਪਟ ਮ੍ਰਿਗ ਊਪਰ ਝਾਰੀ । ਸੋ ਬਚਿ ਗਯੋ ਛਾਲ ਕਰਿ ਆਗੀ । ਬਹਿਕ* ਹਾਥ ਊਰੂ ਪਰ ਲਾਗੀ[8] ॥ ੧੪ ॥ ਇਮ ਸ਼ਮਸ਼ੇਰ ਸਾਫ ਹੁਇ ਬਹੀ । ਕਟਜੋ ਊਰੂ ਕੁਛ ਬਾਕੀ ਰਹੀ। ਤਰ ਗਿਰ ਪਰਜੋ[9] ਤੁਰੰਗ ਢਿਗ ਖਰਜੋ । ਸਭਿ ਸੈਨਾ ਤਬਿ ਟੇਰਨਿ ਕਰਜੋ।

---

[1]ਸੁਗੰਧੀ ਵਾਲਾ । [2]ਤਲਵਾਰ ਦੇ ਉਤੇ । [3]ਬਨਾਰਸੀ ਰੇਸ਼ਮ ਦਾ ਜ਼ਰੀਦਾਰ ਦੁਪੱਟਾ । [4]ਗੁਰਾਂ ਦੀ (ਬਖਸ਼ੀ) ਤਲਵਾਰ ਵਿਚ । [5]ਭਾਵ ਖੁਭ ਪ੍ਰਸਤੀ ਕਰਦਾ ਹੈ । [6]ਪੀੜ੍ਹੀਆਂ ਤੋਂ । [7]ਹੱਥ ਵਢਣ ਦੇ ਪੱਟ ਤੇ ਜਾ ਵੱਜੀ (ਤਲਵਾਰ) । [8]ਹੇਠਾਂ ਡਿੱਗ ਪਿਆ । *ਪਾ:—ਝੁਕਿ ਕਰਿ ।

੧੫ ॥ ਦੋਹਰਾ ॥ 'ਹਾਇ ਹਾਇ' ਮੁਖ ਭਨਤਿ ਹੈ ਸੁਨਿ ਆਏ ਸਹਿਸਾਇ। ਕਟਨੋ ਪਰਨੋ ਅਵਲੋਕ ਕਰਿ ਸਿਵਕਾ ਲਿਯੋ ਚਢਾਇ ॥੧੬॥ ਨਿਸ਼ਾਨੀਛੰਦ ॥ ਪੰਚ ਬਿਖੈ ਹੀ ਮਰਿ ਗਯੋ ਨਹਿੰ ਘਰਲਗ ਆਵਾ। ਕਵਿ ਭਾਖੈ ਹਮ ਅਲਪ ਬਧ ਜਬਿ ਇਹ ਸੁਨਿ ਪਾਵਾ। ਗੁਰ ਕ੍ਰਿਪਾਨ ਤੇ ਕਟਿ ਮਰਨੋ ਬਨ ਗਏ ਅਖੇਰਾ। ਰਾਜਬੈਸ ਅਰੁ ਤੇਜ ਸਭਿ ਜੁਤਿ ਮੂਲ ਉਖੇਰਾ॥੧੭॥ਫੁਰਨੋ ਬਾਕ ਸਤਿਗੁਰੂ ਕੋ ਸੁਨਿ ਸ਼ੁਭ ਦ੍ਰਿਗ ਹੇਰਾ[1]। ਇਮ ਤਿਨਕੋ ਅਵਸਾਨ ਭਾ[2] ਜਗ ਲਖਹਿ ਘਨੇਰਾ। ਸੁਨੁਹੁ ਗੁਰੂ ਕੀ ਬਾਰਤਾ ਦੀਨੇ ਥਿਰ ਹੋਏ। ਸੇਵਹਿੰ ਬਹੁ ਬਿਧਿ ਪ੍ਰੇਮ ਕਰਿ ਦਰਸੈਂ ਸਭਿ ਕੋਏ॥੧੮॥ ਨਿਕਟ ਦੂਰ ਸੁਧਿ ਕੋ ਸੁਨਹਿੰ ਸਿਖ ਸੰਗਤ ਸਾਰੇ। ਲਜਾਇ ਅਕੋਰਨਿ ਜੋਰਿ ਕਰ ਹੈਰਹਿੰ ਮੁਦ ਧਾਰੇ। 'ਧੰਨ ਗੁਰੂ ਕਰਿ ਜੰਗ ਕੋ ਲਾਖਹੁੰ ਰਿਪੁ ਮਾਰੇ। ਸਾਹਿਬਜ਼ਾਦੇ ਰਣ ਮਰੇ ਸੁਰ ਲੋਕ ਸਿਧਾਰੇ ॥ ੧੯ ॥ ਪੁੱਤ੍ਰ ਮੋਹ ਜਿਨਕੇ ਨਹੀਂ, ਇਕ ਰਸ ਮਨ ਸ਼ਾਂਤੀ। ਬਡੇ ਬਹਾਦੁਰ ਅਤਿਰਥੀ ਸ਼ੱਤ੍ਰੁ ਬਲਿ ਘਾਤੀ[3]।ਬਸਤ੍ਰ ਉਪਾਇਨ ਆਨਤੇ ਬਹੁ ਦਰਬ ਚਢਾਵੈਂ। ਹਯ ਲਘੁ ਦੀਰਘ ਜ਼ੀਨ ਜੁਤਿ ਗੁਰ ਕੋ ਅਰਪਾਵੈਂ ॥ ੨੦॥ ਚਾਕਰ ਰਾਖੇ ਕਿਤਿਕ ਤਹਿੰ ਗੁਰ ਚਢਹਿੰ ਅਖੇਰੇ। ਦੇਸ਼ ਬਿਦੇਸ਼ਨਿ ਸੁਨਤਿ ਭੇ ਸੁਨਿਸੁਨਿ ਤਿਸ ਬੇਰੇ।ਸ਼ਰਧਾਲੂ ਉਰਭਾਉ ਜੁਤਿ ਦਰਸ਼ਨ ਗਨ ਆਏ।ਬਡੀ ਭੀਰ ਹੋਵਨਲਗੀ ਲਾਹਾ ਬਡਪਾਏ॥੨੧॥ਰੁਪਾਸੁਤ ਸੱਧੂਪਿਤਾ ਦੋ ਸਿੱਖ ਤਿਖਾਨਾ।ਜਿਨ ਖਸ਼ਟਮ ਪਤਿਸ਼ਾਹੁ ਕੋ ਰੀਝਾਵਨਿ ਠਾਨਾ। [4]ਜੇਠ ਦੁਪਹਿਰੇ ਤਪਤ ਅਤਿ ਜਲ ਸੀਤਲ ਜਾਨੇ। ਤੀਸ ਕੋਸ ਤਬਿ ਗੁਰ ਹੁਤੇ ਆਵਾਹਨ ਠਾਨੇ ॥ ੨੨ ॥ ਸੁੰਦਰ ਘਰ ਸੀਤਲ ਬਿਖੈ ਥਿਰ ਹੁਤੇ ਪ੍ਰਧੰਕਾ। ਆਪਨੇ ਮਹਿੰ ਲਖਿ ਪ੍ਰੇਮ ਕੋ ਧਾਏ ਤਜਿ ਸ਼ੰਕਾ। ਤਜਿ ਸਭਿ ਸੁਖ ਇਕ ਛਿਨਕ ਮਹਿੰ ਪਹੁੰਚਨ ਬਨ ਮਾਂਹੀ।ਭਏ ਤ੍ਰਿਖਾਤੁਰ ਜਾਚਤੇ-ਪਾਨੀ ਕਿਸ ਪਾਹੀ-॥ ੨੩ ॥ ਸੁਤ ਪਿਤ ਮੁਦਤ ਸੁਚਿੱਤ ਮਹਿੰ ਉਠਿ ਕਰਿ ਤਤਕਾਲਾ। ਸੀਤਲ ਜਲ ਦੀਨੋ,ਪਿਯੋ ਗੁਰ, ਅਨੰਦ ਬਿਸਾਲਾ ।-ਦੇਗ਼ ਕਰੋ ਤਜਿ ਦੇਹੁ ਕ੍ਰਿਤ-ਪ੍ਰਭੁ ਬਾਕ ਬਖਾਨਾ।ਤਬਿ ਤੇ ਸਤਿ ਸੰਗਤਿ ਅਧਿਕ ਤਿਨ ਸਿੱਖਨਿ ਠਾਨਾ ॥ ੨੪ ॥ ਤਿਨ ਕੀ ਕੁਲ ਬਰਧਕ ਹੁਤੇ ਦੋ ਤਨੈ ਸਪੁਤਾ। ਸੁਨਿ ਕੈ ਗੁਰ ਆਗਵਨ ਕੋ ਅਰੁ ਜੰਗ ਬਹੁਤਾ। ਸਾਹਿਬਜ਼ਾਦੇ ਚਾਰਹੂੰ ਪਰਲੋਕ

[1]ਜਿਨ੍ਹਾਂ ਨੇਤ੍ਰੀਂ ਦੇਖਿਆ ਸੀ ਉਨ੍ਹਾਂ ਤੇਂ ਕੌਨੀਂ ਮੁੜਿਆ ਹੈ। [2]ਐਉਂ ਉਨ੍ਹਾਂ ਦਾ ਅੰਤ ਹੋਇਆ। [3]ਬਲੀ ਵੈਰੀਆਂ ਦੇ ਨਾਸ਼ਕ। [4]ਇਹ ਸੱਧੂ ਤੇ ਰੂਪੇ ਦਾ ਛੇਵੇਂ ਗੁਰਾਂ ਨਾਲ ਵਰਤਿਆ ਪ੍ਰਸੰਗ ਹੈ।

ਪਧਾਰੇ।ਬਿਸਮਾਨੇ ਮਨ ਮਹਿ ਮਹਾਂ–ਬਡ ਸ਼ਾਜ਼ਬ ਗੁਜ਼ਾਰੇ–॥ ੨੫ ॥ ਪਰਮ ਸਿੰਘ ਅਰੁ ਧਰਮ ਸਿੰਘ ਬਡ ਭਗਤੀਵਾਨੇ । ਹਿਤ ਦਰਸ਼ਨ ਕੇ ਤਮਾਰ ਭੇ ਧਰਿ ਪ੍ਰੇਮ ਮਹਾਨੇ ।ਕਿਤਿਕ ਸਿੱਖ ਲੇ ਸੰਗ ਮੈਂ ਮੁਖ ਸ਼ਬਦ ਸੁ ਗਾਵੈਂ।ਬਾਰੀ ਬਾਰੀ ਪਢਤਿ ਹੈਂ ਕਰਿ ਜੋਟੀ ਆਵੈਂ॥੨੬॥ਮਗ ਉਲੰਘਿ ਸਭਿ ਇਸ ਬਿਧੀ ਪਹੁੰਚੇ ਤਹਿਂ ਐ ਕੈ । ਊਚੀ ਧੁਨਿ ਤੇ ਗਾਵਤੇ ਅਨੁਰਾਗ ਵਧੈ ਕੈ । ਚਰਨ ਸਰੋਜਨ ਕੋ ਤਬੈ ਦੇਖਤਿ ਲਪਟਾਏ। ਨੀਰ ਬਿਲੋਚਨ ਤੇ ਬਹੈ,ਗਰ ਬਹੁ ਭੁਰਿਆਏ[1]॥੨੭॥ਹਿਤ ਪਹਿਰਿਨਿ ਸਤਿਗੁਰੂ ਕੇ ਪੋਸ਼ਿਸ਼ ਸ਼ੁਭ ਆਨੀ।ਸੇਤ ਬਸਤ੍ਰ ਸੂਖਮ ਬਹੁਤ ਸੋ ਧਰਿ ਅਗੁਵਾਨੀ । ਏਕ ਤੁਰੰਗਮ ਚਪਲ ਬਹੁ ਕੁਛ ਧਨ ਪੁਨ ਦੀਨੇ। ਇੱਤਮਾਦਿਕ ਧਰਿ ਭੇਟ ਕੋ ਸਭਿ ਨਿਕਟ ਅਸੀਨੇ॥੨੮॥ 'ਹਾਇ ਹਾਇ' ਕਰਿ ਰੁਦਤਿ ਭੇ-'ਬਡ ਸਾਂਗ ਅਰੰਭਾ'। ਸਾਹਿਬਜ਼ਾਦੇ ਹਤਿ ਭਏ ਇਹ ਅਧਿਕ ਅਚੰਭਾ। ਹੇ ਪ੍ਰਭੁ ! ਮਹਾਂ ਸਪੁੱਤ੍ਰ ਥੇ ਸੁੰਦਰ ਤਨ ਸੋਹੇ। ਤਪ ਜਪੁ ਦਾਨ ਅਨੇਕ ਤੇ ਅਸ ਪਾਇ ਨ ਕੋਹੇ ॥੨੯॥ ਆਰਬਲਾ ਭੁਗਤੀ ਨ ਕੁਛ ਮ੍ਰਿਤੁ ਭੇ ਤੁਮ ਆਗੇ।ਬਸਤ੍ਰ ਬਿਭੂਖਨਿ ਤੇ ਦਿਪਤ ਸਭਿ ਕੋ ਪ੍ਰਿਯ ਲਾਗੇ। ਦਰਬ ਕਰੋਰਹੁ ਹੋਮ ਗਨ ਸਭਿ ਸ਼ਸਤ੍ਰ ਖਜ਼ਾਨਾ । ਆਦਿ ਪ੍ਰਸਾਦੀ ਗਜ ਬਡੇ ਜਿਨਿ ਮੋਲ ਮਹਾਨਾ ॥ ੩੦ ॥ ਖਰੇ ਹਜ਼ਾਰਹੁ ਹਯ ਖਰੇ ਬਡ ਕੀਮਤ ਵਾਰੇ।ਦਲ ਬਿਡਾਰ[2]ਤੇ ਆਦਿ ਜੇ ਨਹਿਂ ਪਰਹਿਂ ਨਿਹਾਰੇ। ਐਸ਼੍ਵਰਜ ਅਪਰ ਅਨੇਕ ਹੀ ਨਹਿਂ ਗਿਨਿਬੇ ਮਾਂਹੀ । ਏਕ ਬਾਰਿ ਹੀ ਨਾਸ਼ ਲਖ ਕੁਛ ਦੀਖਤਿ ਨਾਂਹੀ॥੩੧॥ਸ਼੍ਰੀ ਪ੍ਰਭੁ ਬਡ ਅਫਸੋਸ ਹੈ, ਸਿਖ ਪਿਖਿ ਦੁਖ ਪਾਵੈਂ। ਅਸ ਰਾਵਰ ਕੇ ਸਾਂਗ ਤੇ ਨਹਿਂ ਕੋ ਭਰਮਾਵੈ?'।ਸ਼੍ਰੀ ਸਤਿਗੁਰ ਸੁਨਿਕੈਭਨੈਂ ਪਿਖਿ ਦੁਖੀ ਬਿਸਾਲਾ[3]'ਜਗਤ ਪਦਾਰਥ ਰੀਤਿਇਹ ਬਿਨਸੈਂ ਤਤਕਾਲਾ ॥ ੩੨॥ ਉਪਜਹਿ ਬਿਨਸਨਹਾਰ ਜੋ ਆਗੇ ਕਮਾ ਪਾਛੈ । ਇਨ ਕੀ ਥਿਰਤਾ ਹੋਤਿ ਨਹਿਂ ਕਯੋਂ ਗਲਾਨੀ ਬਾਂਛੈ। ਇਕ ਆਤਮ ਸੱਤਾ ਸਦਾ ਉਪਜੈ ਨ ਬਿਨਾਸ਼ੀ । ਸੋ ਸਰੂਪ ਨਿਜ ਜਾਨਿਕੈ ਹੁਇ ਪਰਮ ਪ੍ਰਕਾਸ਼ੀ[4] ॥ ੩੩ ॥ ਕੂਰ ਪਦਾਰਥ ਤੇ ਕਬਹੁ ਸ਼ੋਕ ਨ ਹਰਖਾਵੈ। ਇਕ ਰਸ ਥ੍ਰਿਤੀ ਸੁ ਆਤਮਾ ਤਿਹ

---

[1]ਗਲ ਬਹੁਤ ਭਰ ਆਏ(ਪ੍ਰੇਮ ਤੇ ਵੈਰਾਗ ਨਾਲ)। [2](ਭਾਵ ਇਹ ਹੈ ਕਿ ਹੈ ਗੁਰੂ ਜੀ ! ਆਪ ਨੇ) ਇਹ ਵਡਾ ਸਾਂਗ ਧਾਰਿਆ ਹੈ (ਕਿ ਸਮਰਥ ਹੋਕੇ ਇੰਨੇ ਕਸ਼ਟ ਸਹੇ ਤੇ ਭਾਵੇਂ ਵਰਤਦੇ ਵੱਲੇ ਹਨ)। [3]ਨਾਮ ਘੋੜੇ ਦਾ। [4]ਉਹ ਆਪਣਾ ਸਰੂਪ ਜਾਣਕੇ (ਇਸਥਿਤ) ਹੋਣਾ(ਕਿ ਜੋ) ਪਰਮ ਪ੍ਰਕਾਸ਼ ਰੂਪ ਹੈ।

ਜੋ ਲਿਵਲਾਵੈ[1] । ਰੋਖ ਨਿਕਾਰਹੁ ਮੇਟੀਐ ਜਨੋਂ ਲਾਭ ਨ ਹਾਨਾ । ਇਕ ਸਮ ਥਿਤਿ ਸਤਿਗੁਰਨਿ ਕੀ ਇਮ ਜਾਨਿ ਸੁਜਾਨਾ ॥੩੪॥ ਤੁਰਕਨਿ ਜਰਾਂ ਉਖੇਰਨੈ ਅਸ ਕ੍ਰਿਤਿ ਹਮ ਠਾਨਾ । ਸਾਹਿਬਜ਼ਾਦੇ ਰੂਪ ਮਮ ਕਜ਼ਾ ਤਿਨ ਕੋ ਹਾਨਾ।ਸਦਾ ਅਮਰ ਆਨੰਦ ਜੁਤਿ ਮਨ ਮੋਹ ਨ ਲੇਸ਼ਾ।ਤਿਨਹੁੰ ਸ਼ੋਕ ਕਿਮ ਹਮ ਕਰੈਂ ਜੋ ਮੁਦਤ ਹਮੇਸ਼ਾ' ॥ ੩੫ ॥ ਇਮ ਸੁਨਿਕੈ ਗੁਰ ਤੇ ਦੁਊ ਕੁਛ ਧੀਰਜ ਪਾਯੋ।ਤਊ ਰਿਦੇ ਸੰਦੇਹ ਜੁਤਿ -ਔਸ਼ੁਰਜ ਗਵਾਯੋ ?--ਕਰ ਜੋਰਤਿ ਬਿਨਤੀ ਕਰੀ 'ਪੋਸ਼ਿਸ਼ ਪਹਿਰੀਜੈ । ਸ਼ਜਾਮ ਜਿ ਬਸਤ੍ਰ ਉਤਾਰੀਅਹਿ ਅਬਿ ਸ੍ਵੇਤ ਧਰੀਜੈ' ॥੩੬॥ ਸੁਨਿ ਸਤਿਗੁਰ ਪਿਖਿ ਭਾਵਨੀ ਕਹਿ ਬਿਨੈ ਸਪ੍ਰੇਮਾ॥ ਧਹਿਰੇ ਪੋਸ਼ਿਸ਼ ਬਿਸਦ ਬਰ ਕਰਿ ਸੇਵਕ ਛੇਮਾ । ਨੀਲੰਬਰ ਅੰਬਰ ਜਥਾ[2] ਸੋ ਧਰੇ ਉਤਾਰੀ*।ਇਮ ਦਰਸ਼ਨ ਕਰਿਕੈ ਭਲੋ ਹਰਖੇ ਨਰ ਨਾਰੀ ॥੩੭॥ ਕਿਤਿਕ ਸਮੈ ਬੈਠੇ ਨਿਕਟ ਰੂਪੇ ਕੋ ਬੰਸਾ । ਪੁਨ ਬੰਦਨ ਕਰਿ ਸਦਨ ਗੇ ਮੁਖ ਕਰਤਿ ਪ੍ਰਸੰਸਾ । ਇਤਨੋਂ†ਬਿਨਸਨੋ ਪਾਸ ਤੇ ਜਿਨ ਸ਼ੋਕ ਨ ਲੇਸਾ । ਪੁੱਤ੍ਰਾਦਿਕ ਪ੍ਰਿਯ ਵਸਤੁ ਬਹੁ ਹਤਿ ਭੇ ਨ ਕਲੇਸ਼ਾ ॥੩੮॥ ਇਤਿ ਸ਼੍ਰੀਗੁਰਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਭਾਈ ਪਰਮਸਿੰਘ ਧਰਮਸਿੰਘ ਮਿਲਨ'ਪ੍ਰਸੰਗ ਬਰਨਨੰ ਨਾਮ ਚਤਰ ਪੰਚਾਸਤੀ ਅੰਸੂ॥੫੪॥ ੫੫. [ਧਰਮ ਸਿੰਘ ਨੂੰ ਸ਼ਹੀਦ ਸਿੰਘ ਮਿਲਿਆ । ਸ਼ਮੀਰ]।

ਦੋਹਰਾ ॥ ਅਗਲੇ ਦਿਨ ਹਿਤ ਖਾਨ ਕੋ ਉੱਤਮ ਅਸਨ ਕਰਾਇ । ਗਮਨਜੋ[3] ਦਰਸ਼ਨ ਕਰਨ ਕੋ ਸ਼ਰਧਾਲੂ ਧਰਿ ਭਾਇ ॥ ੧ ॥ਨਿਸ਼ਾਨੀ ਛੰਦ॥ ਕਿਤਕਿ ਸਿੱਖ ਆਗੇ ਗਏ ਕੋ ਆਵਤਿ ਪਾਛੇ । ਉਤਲਾਵਤਿ ਹੀ ਚਲਿ ਪਰਜੋ ਮਗ ਏਕਲ ਆਛੇ । ਵਹਿਰ ਗਯੋ ਚਲਿ ਕਿਤਿਕ ਜਬਿ ਥਾਂਮੇ ਪਿਖਿ ਦਾਏਂ।--ਕੋ ਸਿਖ ਆਵੈ ਰੀਲ ਤੇ ਲਿਉਂ ਸੰਗ ਰਲਾਏ॥੨॥ ਜਬਿ ਪਾਛਲ ਦਿਸ਼ ਦੇਖਿਓ ਆਵਤਿਸਿਖਧੀਰਾ । ਅਭਿਲਾਖਜੋ--ਮਿਲਿਕਰਿਚਲੈਂ ਸਤਿਗੁਰ ਕੇਤੀਰਾ--। ਸਨੇ ਸਨੇ ਚਲਿਬੇ ਲਗਜੋ ਹੇਰਤਿ ਸਿਖ ਓਰੀ। ਤਿਹ ਕੌਤਕ ਦਿਖਰਾਇਓ ਅਚਰਜ ਮਤਿ ਬੌਰੀ[4]॥੩॥ਬਿਸਦ ਬਰਨ ਕੇ ਬਸਤ੍ਰ ਬਰ ਪੁਰਬ ਦਿਖਰਾਏ। ਬਹੁਰ ਪੀਤ ਪੁਨ ਸ਼ਜਾਮ ਕਰਿ ਨਿਜ ਬੇਸ ਬਨਾਏ । ਅਰੁਣ ਬਰਣ ਪਹਿ-

[1]ਇਕਰਸ ਜੋ ਆਤਮਾ ਹੈ ਉਸ ਵਿਚ ਬ੍ਰਿਤੀ ਦੀ ਲਿਵ ਲਾਵੇ । [2]ਅਕਾਸ਼ ਵਰਗੇ ਨੀਲੇ ਬਸਤ੍ਰ । [3]ਭਾਵ ਧਰਮ ਸਿੰਘ ਗਿਆ। (ਦੇਖੋ ਅੱਗੇ ਅੰਕ ੫ ਤੇ ੯) । [4]ਭਾਵ ਉਸ ਸਿਖ ਨੇ ਅਚਰਜ ਕੌਤਕ ਦੱਸਿਆ ਜਿਸ ਨਾਲ ਧਰਮ ਸਿੰਘ ਦੀ ਮਤ ਅਚਰਜ ਰਹਿ ਗਈ । *ਏਥੇ ਨੀਲੇ ਕੱਪੜੇ ਉਤਾਰ ਦਿੱਤੇ ਹਨ ਚਿੱਟੇ ਪਹਿਰ ਲਏ ਹਨ ਪਰ ਅੱਗੇ ਚੱਲਕੇ ਅੰਸੂ ੧ ਅੰਸੂ ੫, ਅੰਕ ੩੫-੩੭ ਵਿੱਚ ਫੇਰ ਨੀਲੇ ਬਸਤ੍ਰ ਉਤਾਰਨ ਦਾ ਜ਼ਿਕਰ ਹੈ । †ਪਾ:--ਏਤਕ । ਏਕਨ ।

ਰਣ ਕਰੇ ਬਡ ਛੋਟ ਬਨੈਤਾ। ਨਰ ਸਮ ਹੁਇ ਆਯੋ ਨਿਕਟ ਪੁਨ ਢਤੇ ਬੁਲੈਤਾ ॥੪॥ ਧਰਮ ਸਿੰਘ ਥਿਰ ਹੁਇ ਮਿਲਯੋ ਧਰਿ ਪ੍ਰੇਮ ਬਿਸਾਲਾ।ਸ਼ਕਤਿ ਵੈਤ ਪੁਨ ਗੁਰੂ ਸਿਖ ਬੋਲਯੋ ਤਿਸ ਕਾਲਾ। 'ਖਰੋ ਭਯੋ ਕਿਮਿ ਚਲਤਿ ਨਹਿੰ,ਗਮਨਹਿ ਕਿਸ ਥਾਨਾ?'ਸੁਨਿ ਭਾਈ ਬੋਲਯੋ ਤਬੈ,'ਸਤਿਗੁਰ ਢਿਗ ਜਾਨਾ ॥ ੫ ॥ ਸਾਥ ਅਗਾਰੀ ਸਭਿ ਗਯੋ ਤੁਝ ਪਿਖਿ ਥਿਰ ਹੋਵਾ। ਅਪਨਿ ਪ੍ਰਸੰਗ ਬਤਾਈਏ ਬਡ ਅਚਰਜ ਜੋਵਾ। ਸ਼ਕਤਿਵੈਤ ਅਰੁ ਸਿਖ ਗੁਰਨਿ[1] ਕਿਤ ਤੇ ਚਲਿ ਆਯੋ।ਪਹੁੰਚਹੁਗੇ ਕਿਸ ਥਲ ਬਿਖੇ?ਸਭਿ ਦੇਹੁ ਬਤਾਯੋ'॥ ੬॥ ਤਬਿ ਸ਼ਹੀਦ ਸਿੰਘ ਕਹਤਿ ਭਾ 'ਸੁਨੀਏ ਸ਼ੁਭ ਭਾਈ। ਸੱਧੂ ਰੂਪਾ ਤੁਵ ਬਡੇ ਗੁਰ ਸੇਵ ਕਮਾਈ। ਸਿੱਖ ਜਾਨਿ ਦੀਨਸਿ ਦਰਸ ਬਿਚਰਤਿ ਸਭਿ ਦੇਸਾ।ਰਹੈਂ ਸਦਾ ਗੁਰ ਕੇ ਨਿਕਟ ਗਨ ਬਲੀ ਵਿਸ਼ੇਸ਼ਾ ॥ ੭॥ ਹਮ ਸ਼ਹੀਦ ਲਾਖਹੁ ਫਿਰੈਂ ਬਡ ਸਮਰਥ ਧਾਰੀ। ਪੰਜ ਹਜ਼ਾਰ ਸੁ ਖਾਸ ਕੀ ਰਹਿ ਵਾਰੋ-ਵਾਰੀ। ਚੌਂਕੀ ਦੇਤਿ ਪ੍ਰਯੰਕ ਕੀ ਨਿਸ ਦਿਨ ਗੁਰ ਕੇਰੀ। ਅਪਰ ਸਰਥ ਅਨੁਸਾਰਿ ਰਹਿੰ ਪ੍ਰਭੁ ਕੇ ਢਿਗ ਹੇਰੀ ॥ ੮ ॥ ਜਿਮ ਆਗਯਾ ਉਚਰੈਂ ਗੁਰੂ ਕਰਿ ਹੈਂ ਤਤਕਾਲ।ਤਿਨਬਿਚ ਤੇ ਇਕ ਮੈਂ ਅਹੌਂ ਸੁਨਿ ਲਿੱਖਬਿਸਾਲਾ !' ਧਰਮ ਸਿੰਘ ਕੇ ਭਰਮ ਉਰ ਪੂਰਬ ਬਹੁਤੇਰਾ।—ਗੁਰ ਸਮਰਥ ਸਭਿ ਰੀਤਿ ਜੋ ਕਿਮ ਕੁਟੰਬ ਨਿਬੇਰਾ ॥੯॥ ਇਕ ਸੁਤ ਭੀ ਨਹਿੰ ਰਖਿ ਸਕੇ, ਐਸ਼੍ਵਰਜ ਭਿ ਖੋਵਾ। ਬਚੇ ਇਕਾਂਕੀ ਜਤਨ ਤੇ ਇਤ ਮੰਗਲ ਜੋਵਾ—। ਇਹ ਸੰਸੇ ਬੂਝਨ ਲਗਯੋ ਬਹੁਤਰਕ ਉਠੰਤਾ।'ਸ਼ਕਤਿਵੈਤਿ ਤੁਮ ਗਨ ਹੁਤੇ ਗੁਰਢਿਗ ਥਲਵੈਤਾ ॥੧੦॥ ਕੁਛ ਨ ਬਚਾਯਹੁ ਗੁਰੂ ਕੋ ਰਣ ਏਤਿਕ ਮਾਂਹੀ। ਪੁੱਤ੍ਰ ਆਦਿ ਐਸ਼੍ਵਰਜ ਸਭਿ ਬਿਨਸਯੋ, ਰਹਿ ਨਾਂਹੀ। ਇਸ ਮਹਿੰ ਕਾਰਨ ਕਵਨ ਭਾ?ਮੁਹਿ ਅਧਿਕ ਸੰਦੇਹੁ।ਤੁਰਕ ਬ੍ਰਿੰਦ ਰਣ ਮੰਡਿਕਰਿਬਡ ਸੰਕਟ ਦੇਹੁ' ॥੧੧॥ਤਬਿ ਸ਼ਹੀਦ ਸਿੰਘ ਬਚ ਕਹਯੋ 'ਅਲਪੱਗ੍ਯ ਜਿ ਪ੍ਰਾਨੀ। ਗੁਰ ਸਰ ਵੱਗ੍ਯ ਕੀ ਕ੍ਰਿੱਤਿ ਕੋ ਕਿਮ ਸਕੈਂ ਪਛਾਨੀ। ਪ੍ਰਥਮ ਜਨਮ ਦੇਵੀ ਕਹਯੋ ਤਜਿ ਸੁਤਨ ਸੁਨੇਹਾ।ਕਲ ਮੈਂ ਬਿਦਤੌਂ ਤੁਮ ਨਿਕਟ ਵਾਂਛਤਿ ਬਰ ਲੇਹਾ ॥੧੨॥ਬਹੁਰ ਗਾਇਤ੍ਰੀ ਕੋਪ ਕਰਿ* ਨਿਜ ਲਖਿ ਅਪਮਾਨਾ।—ਅੰਗੀਕਾਰ ਨ ਮੁਹਿ ਕਰਯੋ--ਤਿਨ ਸ੍ਰਾਪ ਬਖਾਨਾ।ਪੁਨ ਚੰਡੀ ਬਿਦਤੀ ਜਬੈ ਪਹੁੰਚੀ ਨ

[1] ਤੁ ਗੁਰਾਂ ਦਾ ਸਿਖ ਤੇ ਸ਼ਕਤਿਵੈਤ ਹੈਂ । [2]ਦੇਵੀ ਕਹਿਆ ਸੀ ਜੋ ਪੁੱਤ੍ਰਾਂ ਦਾ ਪਿਆਰ ਛਡ ਦਿਓ

*ਦੇਖੋ ਰੁਤ ੬ ਅੰਸੂ ੪੨ ਅੰਕ ੧੫ ਦੀ ਹੇਠਲੀ ਟੂਕ ।

ਅਕੋਰਾ। ਚਾਰਹੁ ਸੁਤ ਲਛ[1] ਸਿੰਘ ਕੋ ਸੰਕਲਪ ਸੁ ਛੋਰਾ[2]* ॥ ੧੩॥ ਪੁਨ ਤੁਰਕਨਿ ਕੀ ਜੜਾਂ ਬਛ ਛਿਤ ਰਾਜ ਬਿਸਾਲੇ।ਬਹੁ ਅਪਰਾਧ ਕਰਾਇਕਰਿ ਕਿਧ ਕੂਰ ਕੁਚਾਲੇ। ਤਿਨ ਕੌ ਤੇਜ ਬਿਨਾਸ਼ਨੇ ਐਸੀ ਕ੍ਰਿਤ ਠਾਨੀ। ਉਠਿ ਜੈ ਹੈ ਸਗ਼ਰੀ ਸਵਾ, ਹੁਇ ਤੇਜ ਪ੍ਰਹਾਨੀ[3] ॥੧੪॥ ਦੁੰਦਭਿ ਬਜੈ ਨ ਤੁਰਕ ਕੇ ਤੌ ਦਲ ਕਿਮ ਹੋਵੈ। ਰਾਜ ਧਰਾ ਪਰ ਜਿਸੀ ਕੋ ਜਹਿ ਕਹਿ ਸਭਿ ਜੋਵੈ। ਇੱਤ੍ਯਾਦਿਕ ਕਾਰਨ ਘਨੇ ਕੌ ਸਕੈ ਪਛਾਨੇ। ਸਰਬੱਗ੍ਯਨਿ ਕੀ ਕ੍ਰਿੱਤਿ ਪਰ ਕ੍ਯਾ ਤਰਕ ਬਖਾਨੇ ॥ ੧੫ ॥ ਮਤ ਥੋਰੀ ਸ਼ਰਧਾ ਬਿਨਾ ਜੋ ਤਰਕ ਉਠਾਵੈ। ਭੁਗਤਹਿ ਦੁਖ ਬਹੁ ਬਿਧਿਨਿ ਕੇ ਨਹਿੰ ਸੁਖ ਕੋ ਪਾਵੈ। ਮੈਂ ਏਕਲ ਹੀ ਕਰਿ ਸਕੌਂ ਤੁਰਕਾਨ ਬਿਨਾਸ਼ਾ। ਮਮ ਸਮ ਲਾਖਹੁ ਸ਼ਕਤਿ ਜੁਤਿ ਸ਼ਤਿਗੁਰ ਕੋ ਪਾਸਾ॥੧੬॥ਹਾਥ ਜੋਰਿ ਬੂਝਤਿ ਰਹੈਂ--ਪ੍ਰਭੁ ਜੀ!ਹੁਰ-ਮਾਵੈ--।ਨਹਿੰਆਗ੍ਯਾ ਕੋ ਦੇਤਿ ਕਬਿ,ਕਹਿੰ--ਥਿਰੇ ਰਹਾਵੈ--। ਲਾਖਹੁ ਕੋਟ ਸ਼ਹੀਦ ਹੈਂ ਨਿਤ ਗੁਰ ਅਨੁਸਾਰੀ। ਬਾਂਛਤਿ ਤੁਰਤ ਬਨਾਇ ਲੈਂ ਇਮ ਹੈਂ ਬਲ ਭਾਰੀ' ॥੧੭॥ਧਰਮ ਸਿੰਘ ਉਰ ਭਰਮ ਹਰਿ ਸ਼ਰਮਜੋ ਪਛੁਤਾਵਾ। ਸ਼੍ਰੀ ਸ਼ਤਿਗੁਰ ਸਰਬੱਗ੍ਯ ਮਹਿੰ ਸੰਦੇਹਾਂ ਉਠਾਵਾ। ਹਾਥ ਜੋਰਿ ਬੰਦਨ ਕਰੀ 'ਧੰਨ ਧੰਨ ਗੁਰਦੇਵ।ਆਸ਼ੈ ਜਿਨਹੁੰ ਗੰਭੀਰ ਹੈ ਕੋ ਲਹੈ ਨ ਭੇਵਾ'॥ ੧੯ ॥ ਬੂਝਜੋ ਬਹੁਰ ਸ਼ਹੀਦ ਕੋ 'ਤਨ ਕਿਤਿਕ ਅਕਾਰਾ। ਕਿਧੌਂ ਇਤਿਕ ਹੀ ਰਹਿਤਹੌ ਠਾਨਤਿ ਬਲ ਭਾਰਾ।ਸੰਸੈ ਕਰੋ ਬਿਨਾਸ਼ ਤੁਮ ਗੁਰ ਸਮਸਰ ਹੈ ਕੌ। ਭਯੋ ਨਿਹਾਲ ਬਿਸਾਲ ਮੈਂਮਿਲ ਬਾਕਸੁਨੈਕੈ'॥੧੯॥ ਕਹਜੋ ਸ਼ਹੀਦ'ਸੁਨੀ-ਜੀਏ ਜਿਮ ਚਹੈਂ ਬਨਾਵੈਂ।ਅਵਿਲੋਕਹਿ ਤਨ ਬਡੇ ਕੋ ਬਹੁ ਤ੍ਰਾਸ ਉਪਾਵੈਂ। ਸਿੱਖ ਕਦੀਮੀ ਜਾਨਿਕੈ ਮਿਲਿ ਬਾਤ ਬਤਾਈ।ਜੇ ਅਬਿ ਦੇਖਜੋ ਚਹਤਿਹੌਂ ਸਭਿ ਦੇਹੁ ਦਿਖਾਈ'॥੨੦॥ਬੋਲਤਿ ਬਰਧਜੋ ਬਪੁ ਬਡੋ ਕੌਸਨ ਲਗਿਹੋਵਾ। ਬਾਹੁ ਉਡੈ ਬਹੁ ਦੂਰ ਲਗਿ ਸਿਰ ਨਭ ਲਗਿ ਜੋਵਾ। ਰੂਪ ਭਿਆਨਕ ਹੋਰਿ ਕਰਿ ਉਰ ਤ੍ਰਾਸ ਉਪੰਨਾ।ਹਾਥ ਜੋਰਿ ਕਹਿ ਧਰਮ ਸਿੰਘ 'ਤੁਮ ਹੋ ਧੰਨ ਧੰਨਾ

---

[1]ਛੱਕੇ। [2]ਭਾਵ ਦਾਨ ਦਿਤਾ ਸੀ। [3]ਨਾਸ਼।

*ਅੰਕ ੧੨ ਤੇ ੧੩ ਵਿਚ ਜੋ ਕਾਰਨ ਦੱਸੇ ਹਨ ਓ ਕਵਿ ਜੀ ਦੇ ਬ੍ਰਾਹਮਣੀ ਖਿਆਲ ਵਾਲੇ ਸੋ ਸਾਖੀ ਦੇ ਬ੍ਰਾਹਮਣ ਆਖੇਪਕਾਰ ਤੋਂ ਲਏ ਹੋਏ ਹਨ। ਇਹ ਖਿਆਲ ਮਾਤ੍ਰ ਹੀ ਹਨ। ਅਸਲ ਕਾਰਨ ਅੱਗੇ ਹਨ ਜੋ ਕਵੀ ਜੀ ਅੰਕ ੧੪ ਤੋਂ ਬੜੀ ਖੂਬੀ ਨਾਲ ਵਰਣਨ ਕਰਦੇ ਹਨ।

†ਛਾਪੇ ਦੇ ਨੁਸਖੇ ਦਾ ਪਾਠ 'ਸ਼ਿਦੇਸ' ਹੈ। ਏਥੇ ਇਹ ਛਾਪੇ ਦੀ ਭੁੱਲ ਹੈ, ਲਿਖਤੀ ਪਾਠ 'ਮਿਦੇਹ' ਹੈ ਜੋ ਠੀਕ ਹੈ।

॥ ੨੧ ॥ ਸਭਿ ਬਿਧਿ ਮੁਝ ਨਿਸ਼ਚੈ ਕਰਨੋ ਮੈਂ ਨੀਕੇ ਜਾਨਾ। ਅਬਿਨਾਸ਼ੀ ਸਤਿਗੁਰ ਪ੍ਰਭੂ ਨਿੱਤ ਮਹਿਦ ਮਹਾਨਾ'। ਪੁਨ ਸ਼ਹੀਦ ਤਨ ਸ਼ੁਭ ਕਰਨੋ ਸਾਭ ਸ਼ਕਤਿ ਦਿਖਾਈ। ਸ਼ੁੱਧਿ ਰਿਦੇ ਤਬਿ ਹੋਇ ਕੈ ਗਮਨੇ ਅਗੁਵਾਈ* ॥੨੨॥ ਮਿਲਨੋ ਆਇ ਬੰਦਨ ਕਰੀ ਧਰਿ ਬਿਬਿਧਿ ਅਹਾਰਾ। ਸਤਿਗੁਰ ਲਖਿ ਸਿਖ ਆਪਨੇ ਪਿਖਿ ਹੁਕਮ ਉਚਾਰਾ।'ਦੇਹੁ ਪ੍ਰਸਾਦ ਵਰਤਾਇ ਸਭਿ ਇਨਸਿੱਖਨ ਮਾਂਹੀ'।ਮਾਨ ਸਿੰਘ ਬੰਦਨਕਰਨੋ ਲੈ ਕਰਿ ਤਿਸਖਾਹੀਂ॥੨੩॥

ਇਸ ਬਿਧਿ ਸਿਖ ਸੰਗਤਿ ਅਧਿਕ ਮੁਨਿ ਸੁਨਿ ਤਹਿਂ ਆਵੈ। ਪੂਰਬ ਮਿਲੈ ਸ਼ਮੀਰ ਕੋ[1]ਨਿਜ ਬਿਨੈ ਸੁਨਾਵੈ:-'ਦਰਸ਼ਨ ਗੁਰ ਕਰਿਵਾਯਹਿ ਹੁਇ ਸੰਗ ਹਮਾਰੇ। ਅੰਤਰ ਲੈ ਗਮਨਹੁ ਸਦਨ ਜਹਿਂ ਪ੍ਰਭੂ ਉਤਾਰੇ' ॥ ੨੪ ॥ ਤਬਿ ਸ਼ਮੀਰ ਪ੍ਰਭੁ ਬੂਝਿਕੈ ਲੈ ਆਗ਼ਯਾ ਜਾਵੈ।ਅਪਨੇ ਸੰਗ ਲਿਜਾਇ ਕਰਿ ਦਰਸ਼ਨ ਕਰਿਵਾਵੈ।ਇਮ ਆਵਤਿ ਚਹੁੰ ਦਿਸ਼ਿਨਿ ਤੇ ਸਿਖ ਸੰਗਤ ਬ੍ਰਿੰਦਾ। ਸਨੇਸਨੇ ਦਰਸਹਿ ਗੁਰੂ ਪਦ ਪਦਮ ਮਨਿੰਦਾ॥੨੫॥ਭਾਈ ਰੂਪੇ ਕੀ ਕੁਲੀ[2] ਇਕ ਗੁੱਦੜ[3] ਹੋਯਹੁ।ਅਧਿਕ ਪ੍ਰਤਾਪੀਜਗ ਭਯੋ ਬਹੁਤਨਤਿਨ† ਜੋਯਹੁ[4]। ਦਯਾਲਦਾਸ ਤਿਸ ਕੋ ਪਿਤਾ ਬਡ ਅਜ਼ਮਤਿ ਵੰਤਾ। ਗੁਰ ਆਏ ਸੁਨਿਕੈ ਗਯੋ ਚਿਤ ਦਰਸ ਚਹੰਤਾ॥੨੬॥ਮਿਲਿ ਸ਼ਮੀਰਕੇ ਸਾਥਤਿਨ ਗੁਰਨਿਕਟ ਪਠਾਯੋ। ਲੈ ਆਗਯਾ ਪ੍ਰਭੁ ਬਦਨ ਤੇ ਅੰਤਰ ਸੋ ਲਯਾਯੋ। ਇਕ ਤਿਖਾਨ ਸੰਗ ਆਨਿ ਤਿਹ ਦਰਸ਼ਨ ਤਬਿ ਕੀਨਾ।ਕਰ ਜੋਰੇ ਸਿਰ ਧਰਿ ਧਰਨੋ ਕਰਿ ਨਮੋ ਪ੍ਰਬੀਨਾ ॥੨੭॥ ਪੋਸ਼ਿਸ਼ ਸੁਖਮ ਬਸਤ੍ਰ ਕੀ ਗੁਰ ਆਗੈ ਰਾਖੀ।ਕੁਸ਼ਲ ਪ੍ਰਸ਼ਨ ਸਭਿ ਹੂੰ ਕਹਨੋ ਬਿਨਤੀ ਬਹੁ ਭਾਖੀ।ਬੈਠੇ ਪ੍ਰਭੂ ਸਮੀਪ ਤਬਿ ਚਿਰ-ਕਾਲ ਬਿਤਾਏ। ਕਹਤਿ ਸੁਨਤਿ ਸ਼ੁਭ ਬਾਰਤਾ ਸਤਿਗੁਰ ਬਿਗਸਾਏ॥੨੮ ॥ ਭਏ ਪ੍ਰਸੰਨ ਸਮੀਰ ਪਰ ਬਡ ਸੇਵ ਕਰੰਤਾ। ਜਲ ਭੋਜਨ ਬਹੁ ਭਾਂਤਿ ਕੋ ਕਰਿ ਤਯਾਰ ਤੁਰੰਤਾ। ਪ੍ਰੇਮ ਸਮੇਤ ਅਚਾਵਹੀ ਕਰ ਜੋਰਿ ਖਰੋਵੈ। ਕਰੈ ਸ਼ੀਘ੍ਰ ਹੀ ਕਾਜ ਸੋ ਜਿਮ ਆਗਯਾ ਹੋਵੈ ॥ ੨੯ ॥ ਹੈ ਪ੍ਰਸੰਨ ਸ਼੍ਰੀ ਮੁਖ ਕਹਨੋ

[1](ਸੰਗਤ) ਮਿਲਦੀ ਹੈ ਸਮੀਰ ਨੂੰ। [2]ਕੁਲ ਵਿੱਚ। [3]ਗੁਦੜ ਸਿੰਘ ਤੋਂ ਮੁਰਾਦ ਹੈ, ਭਾਈ ਰੂਪੇ ਦੇ ਪੜੋਤੇ ਜੋ ਪੂਰਨ ਸਤ ਦੇਏ ਹਨ। [4]ਬ੍ਰਤਿਆਂ ਨੇ ਤਿਸਨੂੰ ਵੇਖਿਆ ਹੈ।

*ਸਰੀਰ ਦੇ ਮਰਨ ਨਾਲ ਰੂਹ ਨਹੀਂ ਮਰਦੀ। ਇਹ ਰੰਦਾ ਫਿਰ ਕਿਸੇ ਰੰਗ ਕਿਸੇ ਹਾਲ ਅਵੇਹ ਹੋਕੇ ਜੀਉਂਦਾ ਹੈ, ਸਾਰੇ ਧਰਮ ਇਹ ਗਲ ਮੰਨਦੇ ਹਨ। ਪੱਛਮ ਵਿਚ ਬੀ ਸਪਿਰਚੁਲਿਜ਼ਮ ਨੇ ਅਜ ਕਲ ਤਜਰਬੇ ਕਰ ਕਰਕੇ ਕਈ ਪੁਸਤਕ ਲਿਖੇ ਹਨ ਕਿ ਰੰਦਾ ਸਰੀਰ ਛੱਡਕੇ ਜਿਉਂ ਕਾ ਤਿਉਂ ਜੀਉਂਦਾ ਹੈ। †ਪਾ:-ਬਲ।

'ਸੁਨਿ ਸਿੱਖ ਸ਼ਮੀਰਾ ! ਦੂਰ ਦੂਰ ਲੌ ਹਯ ਘਨੇ ਥਿਰ ਕਰਹੁ ਸਧੀਰਾ[1]। ਦਯਾਲਦਾਸ ਪੋਸ਼ਿਸ਼ ਦਈ ਹਮ ਅੱਗੂ ਚਢਾਈ।ਸੋ ਪਹਿਰਹੁ ਤਨ ਆਪਨੇ ਸਤਿਨਾਮ ਅਲਾਈ ॥ ੩੦ ॥ ਜਹਿ ਲਗਿ ਘੋਰਾ ਫੇਰ ਲਿਹੁ ਤਹਿੰ ਲਗਿ ਤੁਮ ਰਾਜੂ । ਹੋਇ ਭਵਿੱਖਤ ਬੈਸ ਮੈਂ ਬਡ ਰਾਜ ਸਮਾਜੂ' । ਸੁਨਿ ਸ਼੍ਰੀ ਮੁਖ ਤੇ ਬਾਕ ਕੋ ਘਰ ਨਰ ਮਿਲਿ ਸਾਰੇ।ਮਸਲਤ ਕੀਨੀ ਬੈਠਿ ਕੇ 'ਹੁਇ ਰਾਜ ਉਦਾਰੇ' ॥ ੨੯ ॥ ਮਾਤੁਲ ਹੁਤੋ ਸ਼ਮੀਰ ਕੋ ਬੇਮੁਖ ਪੰਜ ਪੀਰੀ[2] । ਮਾਨਹਿ ਤਿਸ ਕੇ ਕਹੇ ਕੋ ਭ੍ਰਾਤਾ ਤੂੰ ਧੀਰੀ[3] । ਸੋ ਬੋਲਯੋ 'ਤੁਮ ਕਜ਼ਾ ਭਯੋ ਜਾਨਤਿ ਨਹਿੰ ਭੇਵਾ। ਘਰ ਸਮਾਜ ਸੁਤ ਆਦਿ ਸਭਿ ਬਿਨਸੇ ਗੁਰਦੇਵਾ[4]॥੩੨॥ਮੁਖ ਆਯਹੁ ਬੋਲਤਿ ਰਹੈ ਤੁਮ ਸਾਚ ਪਛਾਨੋ। ਰਾਜ ਕੌਨਸੋ ਦੇਤਿ ਹੈ ਕਜ਼ਾ ਢਿਗ ਤਿਨ ਜਾਨੋ'।ਸੁਨਿਬੋਲਯੋ ਲਖਮੀਰ ਤਬਿ'ਜੇ ਕਹਯੋ ਨ ਮਾਨੈਂ।ਰਿਦੈ ਕ੍ਰੋਧ ਕਰਿ ਗੁਰ ਬਹੁਰ ਕੁਛ ਸ੍ਰਾਪ ਬਖਾਨੈਂ'॥੩੩॥ਤਖਤ ਮੱਲ ਤੀਸਰ ਕਹੈ 'ਕਰਿ ਸੇਵ ਉਤਾਰੇ । ਲਾਭ ਲੇਨ ਕਿਤਹੂੰ ਰਹੈ ਹੁਇ ਹਾਨ ਹਮਾਰੇ'। ਸੁਨਿ ਸਲਾਹ ਸਭਿਹੂੰਨ ਕੀ ਤਬਿ ਭਨੈ ਸ਼ਮੀਰਾ। 'ਇਕ ਤੌ ਬਾਕ ਨ ਮੋਰੀਅਹਿ, ਕਹਿੰ ਕੂਰ ਨ ਤੀਰਾ[5]' ॥ ੩੪॥ ਸੁਨਿ ਤਿਨ ਕੋ ਮਾਤੁਲ ਕਹੈ 'ਨਿਜ ਪੁਰਿ ਚਹੁੰ ਓਰੇ । ਮਾਨਿ ਬਾਕ ਕੋ ਫੇਰੀਅਹਿ ਚਢਿਕੈ ਇਕ ਘੋਰੇ'।ਅਸ ਮਸਲਤ ਕਰਿ ਆਇ ਪੁਨ ਲੇ ਪੋਸ਼ਿਸ਼ ਸੋਈ । ਗੁਰ ਆਗਯਾ ਲੇ ਚਢਿ ਗਯੋ ਪੁਰਿ ਚਹੁੰ ਦਿਸ਼ਿ ਜੋਈ॥੩੫॥ਫੇਰਿ ਤੁਰੰਗਮ ਆਇਗੋ, ਗੁਰ ਬੂਝਨ ਠਾਨਾ। 'ਹੇ ਪ੍ਰਭੂ!ਫੇਰਨ ਕੌ ਕਿਯੋ ਚਹੁੰ ਦਿਸ਼ਨ ਕਿਕਾਨਾ'।ਮੰਦਮਤੀ ਮਾਤੁਲ ਇਨਹੁੰ ਲਖਿ ਅੰਤਰਜਾਮੀ । ਲੈਨਿ ਦਿਯੋ ਨਹਿੰ ਰਾਜ ਕੁਛ ਕੀਨੀ ਬਡ ਖਾਮੀ ॥੩੬॥ ਕਹਯੋ ਪ੍ਰਭੂ 'ਆਛੇ ਕਰਯੋ ਅਬਿ ਬੈਠਿ ਸ਼ਮੀਰਾ' । ਸੁਨਿ ਕਰਿ ਬੈਠੇ ਨਿਕਟ ਹੁਇ ਮੰਗੀ ਲਖਮੀਰਾ । ਸੇਵਕ ਅਪਨਾ ਜਾਨਿ ਕਰਿ ਕਰੁਨਾ ਬਹੁ ਠਾਨੈਂ । ਪ੍ਰਿਥਮ ਪਿਤਾਮੇ ਸੇਵ ਕਰਿ ਹਿਤਕਾਰੀ ਮਾਨੈਂ ॥ ੩੭ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸਟਮ ਰੁਤੇ 'ਸ਼ਮੀਰ' ਪ੍ਰੰਗ ਬਰਨਨੰ ਨਾਮ ਪੰਚ ਪੰਚਾਸਤੀ ਅੰਸੂ ॥ ੫੫ ॥

ਪਏ. [ਦੂਣ ਜੀ ਦਾ ਸੀਤ ਪ੍ਰਸਾਦ ਦਬਾਯਾ । ਸ਼ਮੀਰ ਦੇ ਅਨੇਕਾਂ ਜਨਮ ਸੁਪਨੇ ਵਿਚ ਹੁਗਾਏ] । ਦੋਹਰਾ ॥ ਇਸ ਪ੍ਰਕਾਰ ਬੀਤੇ ਦਿਵਸ ਦਸ ਏਕਾਦਸ਼ ਜਾਨ । ਨਾਨਾ ਭੋਜਨ ਕੋ ਕਰਹਿ ਅਚਵਾਵਹਿ ਹਿਤ ਠਾਨਿ॥੧॥ ਨਿਸ਼ਾਨੀਛੰਦ ॥ ਇਕ ਦਿਨ ਕਰਯੋ

[1]ਹੇ ਸਧੀਰ!ਦੂਰ ਦੂਰ ਤਕ ਬਹੁਤੇ ਘੋੜੇ ਤੂੰ ਟਿਕਾਵੇਂਗਾ ਭਾਵ ਰਾਜ ਭੋਗੇਂਗਾ। [2]ਪੰਜ ਪੀਰੀਆ (ਤੇ ਗੁਰਾਂ ਤੋਂ) ਬੇਮੁਖ । [3]ਤਿੰਨੇ ਧੀਰਜੀ ਭਰਾ ਉਸਦਾ ਕਿਹਾ ਮੰਨਦੇ ਸਨ । [4]ਗੁਰੂ ਜੀ ਦੇ ਬਿਨਸ ਗਏ ਹਨ । [5](ਦੂਜੇ) ਝੂਠ ਬੀ (ਗੁਰਾਂ ਕੋਲ) ਨਾ ਬੋਲੀਏ ।

ਅਹਾਰ ਸ਼ੁਭ ਧਰਿ ਥਾਰ ਮਝਾਰੇ । ਕਰਜੋ ਪਰੋਸਨਿ ਤਬਿ ਭਲੇ ਧਰਿ ਗੁਰੁ ਅਗਾਰੇ। ਥਿਰਜੋ ਸ਼ਮੀਰਾ ਨਿਕਟ ਤਬਿ ਪ੍ਰਭੁ ਅਚਨ ਕਰੈਤੇ । ਨੀਰ ਕਟੋਰਾ ਦੇਤਿ ਭਰ ਲੇ ਪਾਨ[1] ਪਿਵੈਤੇ ॥ ੨ ॥ ਤ੍ਰਿਪਤਿ ਹੋਇ ਸ਼ਤਿਗੁਰ ਰਹੇ ਨਿਜ ਬਿਨੈ ਬਖਾਨੀ। 'ਦੀਜੈ ਸੀਤਪ੍ਰਸਾਦਿ ਨਿਜ ਹਮ ਕਰਿ ਹੈਂ ਖਾਨੀ'।ਸ਼੍ਰੀ ਮੁਖ ਬੋਲੇ 'ਥਾਲ ਲਿਹੁ ਬੈਠਹੁ ਇਸ ਥਾਨਾ । ਕਰਹੁ ਖਾਨ ਹਿਤ ਠਾਨਿਕੈ ਸ਼ਰਧਾਲੁ ਮਹਾਨਾ' ॥੩॥ ਕਰ ਜੋਰਤਿ ਬੋਲਜੋ ਬਹੁਰ 'ਲੈ ਕੈ ਘਰ ਜਾਵੋਂ । ਸਭਿ ਕੁਟੰਬ ਸੰਗ ਬੈਠਿਕੈ ਧਰਿ ਭਾਵਨਿ ਖਾਵੋਂ' । ਇਮ ਕਹਿ ਥਾਰ ਉਠਾਇਕੈ ਘਰ ਪਹੁੰਚਜੋ ਜਾਈ । ਭ੍ਰਾਤਾ ਮਾਤੁਲ ਆਦਿ ਜੇ ਸਭਿ ਲੀਏ ਬੁਲਾਈ ॥੪॥ 'ਥਾਰ ਜੁ ਮਹਾਂਪ੍ਰਸ਼ਾਦ ਕੋ ਮੈਂ ਜਾਚਿ ਸੁ ਲਯਾਯੋ । ਪਾਵਹੁ ਬਹੁ ਕਲਯਾਨ ਕੋ ਹੁਇ ਹੈ ਮਨਭਾਯੋ'।ਇਮ ਕਹਿ ਜਬੈ ਪ੍ਰਸਾਦਿਤੇ ਉਤਰਾਇ ਰੁਮਾਲਾ।ਦੇਖਤਿ ਝਟਕਾ ਉਰ ਭਰੇ ਧਰਿ ਚਿੰਤ ਬਿਸਾਲਾ ॥੫॥ ਮਾਤੁਲ ਜੈਤੋ ਕਾ[2] ਤਬੈ ਕਹਿ ਸਭਿ ਸਮੁਝਾਏ।'ਹਮ ਗੁੱਗੇ ਸੁਲਤਾਨ ਕੋ ਪੂਜਹਿ ਮਨ ਭਾਏ।ਕ੍ਰੱਧਤਿਹੈ ਇਸ ਅਚੇ ਤੇ ਧਨ ਧਾਮਬਿਨਾਸੈ।ਹਮਰੇ ਪੀਰ ਕਦੀਮ ਕੇ ਪੂਰਤਿ ਸੰਭਿ ਆਸੈ'॥੬॥ਚਿੰਤਾ ਬਹੁਤ ਸ਼ਮੀਰ ਕੋ ਤਿਸ ਛਿਨ ਹੁਇ ਆਈ ।–ਗੁਰ ਤੇ ਆਨਜੋ ਜਾਚ ਮੈਂ,ਇਸ ਤਰਕ ਉਠਾਈ। ਬਡੇ ਭਾਗ ਤੇ ਪ੍ਰਾਪਤੀ ਪਾਰਸ ਜਿਮ ਰੰਕਾ। ਨਹਿੰ ਮਾਤੁਲ ਸਮਝੈ ਰਿਦੈ ਠਾਨਤਿ ਕੁਛ ਸ਼ੰਕਾ[3]–॥੭॥ ਕਹਿ ਲਖਮੀਰ ਸ਼ਮੀਰ ਕੋ'ਜੋ ਕਰਹੁ ਨ ਖਾਨੇ।ਖਨਿ ਅਵਨੀ ਮਹਿੰ ਗਾਡ ਦਿਹੁ ਨਹਿੰ ਸਕੈਂ ਪਛਾਨੇ। ਉਤ ਗੁਰ ਰਹੈਂ ਪ੍ਰਸੰਨ ਹਿਯ, ਇਤ ਪੀਰ ਨ ਕੋਪੈ'। ਅਸ ਮਸਲਤ ਕਰਿ ਪਰਸਪਰ ਚਾਹਤਿ ਇਸ ਲੋਪੈ॥ ੮ ॥ ਬਸ ਨਹਿੰ ਚਲਜੋ ਸ਼ਮੀਰ ਕੋ ਮਾਤੁਲ ਬਡ ਖੋਟਾ । ਮਹਾਂ ਪ੍ਰਸ਼ਾਦਿ ਨ ਅਚਨ ਦਿਯ ਬਡ ਕੀਨਸਿ ਟੋਟਾ । ਗਾਡ ਦੀਨਿ ਖਨਿ ਅਵਨਿਕੋ,ਨਹਿੰ ਕਿਨਹੂੰ ਖਾਯੋ। ਪਰਾਰਬਧ ਬਿਨ ਕਿਤ ਕਹੂੰ[4] ਕਿਸ ਤੇ ਕਿਨ ਪਾਯੋ॥੯॥ਸੁਪਤ ਹੋਇ ਕਰਿ ਜਾਮਨੀ ਉਠਿ ਆਇ ਪੂਭਾਤੋ। ਹਾਥ ਜੋਰਿ ਬੰਦਨ ਕਰੀ ਧਰਕਤਿ ਜਿਸ ਛਾਤੋ । ਸ਼੍ਰੀ ਮੁਖ ਤੇ ਬੂਝਨ ਕਰਜੋ 'ਲੇ ਮਹਾਂ ਪ੍ਰਸ਼ਾਦਾ। ਅਚਵਨ ਕਰਜੋ ਕਿ ਨਾਂਹਿ ਤੈਂ ਦਾਨੀ ਅਹਿਲਾਦਾ[5] ॥੧੦॥ਤਬਿ ਸ਼ਮੀਰ ਬਿਨ ਧੀਰ ਹੈ ਗੁਰ ਤੀਰ ਉਚਾਰੇ । 'ਜੈਤੋ ਕਾ ਮਾਤੁਲ ਅਹੈ ਤਿਨ ਸਭਿ ਹਟਕਾਰੇ।–ਨਹਿੰ ਅਚਵਹੁ ਝਟਕਾ ਸਕਲ, ਰਿਸ ਪੀਰ ਉਪਾਵੈ।ਸਦਨ ਬਿਖੈ ਧਨ ਧਾਨ ਗਨ ਜੁਤਿ ਮਾਲ ਖਪਾਵੈ–॥੧੧॥ ਲੇ

[1]ਹੱਥ ਵਿੱਚ । [2]ਜੈਤੋ ਵਾਲਾ ਮਾਮਾ । [3]ਗਲਾਨੀ । [4]ਕਿਸੇ ਸਮੇਂ ਕਿਸਤਰ੍ਹਾਂ । [5]ਖੁਸ਼ੀ ਦੇਣ ਵਾਲਾ ।

ਕਰਿ ਚਾਰ ਪ੍ਰਸਾਦ ਕੋ ਬਿਚ ਧਰਾ ਦਬਾਯੋ। ਬਿਨਾ ਭਨੇ ਜਾਨਹੁ ਪ੍ਰਭੂ,ਮੈਂ ਸਾਚ ਅਲਾਯੋ'। ਸੁਨਿ ਸਤਿਗੁਰ ਬੋਲੇ ਤਬੈ 'ਧਰਨੀ ਬਰੁਸਾਈ। ਤੁਮ ਕੋ ਨਹਿੰ ਪ੍ਰਾਪਤਿ ਭਈ ਤਿਨ ਮੂਢ ਗਵਾਈ॥੭੨॥ ਅਦਬ ਨ ਕੀਨੋ ਅੰਨ ਕੋ ਤੁਮ ਬੁਰਾ ਕਮਾਯੋ॥ਤਬੈ ਪਰੈ ਦੁਰਭਿੱਛ ਬਹੁ ਜੋ ਅਦਬ ਗਵਾਯੋ। ਭੱਦ੍ਰਸੈਨ ਨ੍ਰਿਪ ਪ੍ਰਥਮ ਭਾ ਤਿਨ ਕਿਯ ਅਪਮਾਨਾ। ਉਜਰ ਗਯੋ ਇਹ ਦੇਸ਼ ਸਭਿ ਜੰਗਲ ਅਬਿ ਜਾਨਾ[1]॥ ੭੩॥ ਚਲਤ ਹੁਤੀ ਦ੍ਵੈ ਨਦੀ ਤਬਿ ਭਟਲੀ ਸ਼ੁਭ ਚਿੱਤ੍ਰਾ*। ਹਟੀ ਅਵੱਗਯਾ ਦੇਖਿਕੈ ਥਲ ਭਾ ਅਪਵਿੱਤ੍ਰਾ[2]। ਹਮਰੇ ਸੀਤ ਪ੍ਰਸ਼ਾਦਿ ਨੇ ਰੋਕਯੋ ਇਹ ਥਾਨਾ। ਤੁਮ ਰੱਯਤਿ ਹੁਇ ਬਸਹੁਗੇ ਹਮਨੇ ਸਭਿ ਜਾਨਾ॥੭੪॥ ਅਵਨੀ ਜੰਗਲ ਦੇਸ਼ ਕੀ ਬਹੁ ਅੰਨ ਉਪਾਵੈ। ਅਬ ਤੇ ਦੁਗਨੇ ਚੌਗੁਨੇ ਅਠਗੁਨੇ ਜਮਾਵੈ†। ਹੋਇ ਹਮਾਰਾ ਮਾਲਵਾ ਜਿਤ ਕਿਤ ਬਿਦਤਾਵੈ।ਉਪਜੈਂ ਸਿੱਖ ਸਹੇਸ੍ਰ ਹੀ ਮਲਵਈ ਕਹਾਵੈਂ ॥ ੭੫॥ ਸੁਨੀਅਹਿ ਸਿੱਖ ਸ਼ਮੀਰ ਕੋ! ਚਾਹਤਿ ਹਮ ਦੀਨੋ। ਪ੍ਰਥਮ ਰਾਜ ਤੇ ਛੁਛ ਰਹਿ ਅਬਿ ਛੇਮੰਨ ਲੀਨੋ। ਜੋ ਲੈਬੇ ਨਹਿੰ ਦੇਤਿ ਹੈ ਸੋ ਰੋਗ ਭੁਰੀ ਹੈ[3]। ਆਪ ਕੁਸ਼ਟ ਕੋ ਕਸ਼ਟ

---

[1]ਭਾਵ ਤਦ ਤੋਂ ਹੁਣ ਤਕ ਉਜਾੜ ਹੀ ਜਾਣਿਆਂ ਜਾਂਦਾ ਸੀ (ਮਾਲਵਾ)। [2]ਅਵੱਗਯਾ ਵੇਖਕੇ ਹਟ ਗਈਆਂ ਕਿਉਂਕਿ ਥਾਂ ਅਪਵਿੱਤ੍ਰ ਹੋ ਗਿਆ ਸੀ। [3]ਖੁਸ਼ੀ, ਕਲਜਾਨ। [3]ਜੋ (ਜੇਤੋ ਵਾਲਾ ਮਾਮਾ ਤੁਹਾਨੂੰ) ਲੈਣ ਨਹੀਂ ਦੇਂਦਾ ਉਹ ਰੋਗ ਭੋਗੇਗਾ।

*ਭਟਲੀ ਤੇ ਚਿੱਤ੍ਰਾ ਦੋ ਨਦੀਆਂ ਦੇ ਨਾਮ ਹਨ ਜੋ ਹੁਣ ਨਹੀਂ ਵਹਿੰਦੀਆਂ। ਭਟਲੀ ਸ਼ਠਿੰਡੇ ਕੋਲ ਤੇ ਚਿੱਤ੍ਰਾ ਫਰੋਜ਼ਪੁਰ ਜ਼ਿਲੇ ਵਿਚ। ਦੋ ਹੋਰ ਨਦੀਆਂ ਦੀ ਥੀ ਪੁਰਾਣੇ ਸਮੇਂ ਵਗਣ ਦੀ ਟੋਹ ਮਿਲਦੀ ਹੈ। ਸਿਕੰਦਰ ਦੇ ਹਿੰਦੀ ਸਫਰ ਤੋਂ ਪਤਾ ਪੈਂਦਾ ਹੈ ਕਿ ਸਤਲੁਜ ਤਦੋਂ ਹਰੀ ਕੇ ਪੱਤਣ ਪਾਸ ਬਜ਼ਾਸਾ ਨਾਲ ਨਹੀਂ ਮਿਲਦਾ ਸੀ ਪਰ ਦੋਖੀ ਵਿੱਚ ਤੇ ਵਗਦਾ ਸਿੱਧਾ ਜਾਕੇ ਸਮੁੰਦਰ ਵਿਚ ਪੈਂਦਾ ਸੀ। ਇਸਦੇ ਰਸਤੇ ਦੇ ਨਿਸ਼ਾਨ ਤੇ ਥਾਹੋ ਅਜੇ ਭੀ ਲੱਭਦੇ ਹਨ। ਦੂਸਰੇ ਸਰਸ੍ਵਤੀ ਬਾਬਤ ਮੰਡਾਵਨਾ ਹੈ ਕਿ ਦੂਰ ਤਕ ਮਾਲਵੇ ਵਿਚ ਵਹਿੰਦੀ ਸੀ ਜੋ ਹੁਣ ਘੱਘਰ ਨਾਲ ਮਿਲਕੇ ਬੀਕਾਨੇਰ ਦੇ ਰੇਤਿਆਂ ਵਿਚ ਲੋਪ ਹੋ ਜਾਂਦੀ ਹੈ।

†ਇਹ ਵਾਕ ਸਤਿਗੁਰੂ ਜੀ ੧੭੬੧-੬੨ ਦੇ ਲਗ ਪਗ ਕਹਿ ਰਹੇ ਹਨ ਤੇ ਕਵੀ ਜੀ ਇਹ ਗਲ ੧੯੦੦ ਤੋਂ ਪਹਿਲਾਂ ਲਿਖ ਰਹੇ ਹਨ, ਜਦੋਂ ਮਾਲਵਾ ਅੱਜ ਵਾਂਙੂ ਸਰ ਸਬਜ਼ ਨਹੀਂ ਸੀ ਹੋਇਆ। ਇਹ ਸ਼ਾਦਾਬੀ ਤੇ ਖੁਸ਼ਹਾਲੀ ਰੇਪੜ ਦੀ ਨਹਿਰ ਬਣਨ ਤੋਂ ਮਗਰੋਂ ਆਈ ਹੈ। ਇਹ ਨਹਿਰ ਸ਼ੇਮਤ ੧੯੩੯ (ਸੰਨ ੧੮੮੨ ਈ:) ਵਿਚ ਅਰਥਾਤ ਕਵੀ ਜੀ ਦੇ ਚਲਾਣੇ ਤੋਂ ੩੯ ਬਰਸ ਮਗਰੋਂ ਬਣੀ ਹੈ। ਸੋ ਇਹ ਨਿਸ਼ਚਿਤ ਸਤਿਗੁਰੂ ਜੀ ਦੇ ਭਵਿੱਖਤ ਵਾਕ ਹਨ ਜੋ ਕਵਿ ਜੀ ਉਸ ਵੇਲੇ ਲਿਖ ਰਹੇ ਹਨ ਜਿਸ ਵੇਲੇ ਕਿ ਅਜੇ ੩੯ ਵਰ੍ਹੇ ਇਸਦੇ ਸੱਚ ਹੋਣ ਵਿਚ ਬਾਕੀ ਸਨ।

ਲਹਿ ਪੁਨ ਬੰਸ ਲਗੀ ਹੈ[1]'॥੧੬॥ ਕਹਿ ਕਵਿ ਹਮ ਨੇ ਸੋ ਸੁਨਜੋ ਅਬਿ ਲੌ ਬਡ ਰੋਗੁ। ਚਲਜੋ ਆਇ ਤਿਸ ਬੰਸ ਮਹਿੰ ਭੋਗਹਿ ਦੁਖ ਭੁਗੁ। ਸਤਿਗੁਰ ਅਧਿਕ ਪ੍ਰਸੰਨ ਹੈ ਪਿਖਿ ਸੇਵ ਬਿਸਾਲਾ।–ਇਹ ਨ ਲੇਤਿ ਹਮ ਦੇਤਿ ਹੈਂ– ਇਮ ਚਿਤੈ[2] ਕ੍ਰਿਪਾਲ॥੧੭॥ ਇਕ ਦਿਨ ਬਹੁਰ ਸ਼ਮੀਰ ਕੋ ਕਰੁਨਾ ਕਰਿ ਬੋਲੇ। 'ਹੁਇ ਚਿਤ ਮਹਿੰ ਜੋ ਕਾਮਨਾ ਹਮ ਤੇ ਅਬਿ ਸੋ ਲੇ। ਬਿਨ ਸ਼ੰਕਾ ਜਾਚਨ ਕਰੋ, ਕਹੁ ਉਰ ਅਭਿਲਾਖਾ'। ਸੁਨਿ ਸ਼ਮੀਰ ਕਰ ਜੋਰਿ ਕੈ ਨੈਮ੍ਰੀ ਹੁਇ ਭਾਖਾ ॥੧੮॥'ਮਿਟਹਿ ਚੁਰਾਸੀ ਕੋ ਭ੍ਰਮਣ ਭਵਜਲ ਦੁਖਦਾਈ। ਸ੍ਰੀ ਸਤਿਗੁਰ ਇਸ ਤ੍ਰਾਸ ਤੇ ਮੁਹਿ ਲੇਹੁ ਬਚਾਈ'।ਸੁਨਿ ਭੂਸ਼ਨ ਸ੍ਰੀ ਪ੍ਰਭੁ ਭਏ ਬਿਰਮੇ[3]ਅਨ ਖਯਾਲਾ।ਇਕ ਦੁਇ ਦਿਵਸ ਬਿਤਾਇਕੈ ਪੁਨ ਭਏ ਕ੍ਰਿਪਾਲਾ ॥੧੯॥ਸੇਵ ਕਰੈ ਸਹਿ ਪ੍ਰੇਮ ਕੋ ਪੁਨ ਨਿਕਟ ਬੁਲਾਯੋ।'ਹਮ ਪ੍ਰਸੰਨ ਹੈਂ ਤੋਹਿ ਪਰ, ਜਾਚਹੁ ਮਨ ਭਾਯੋ'। ਪੁਨ ਸ਼ਮੀਰ ਗੁਰ ਤੀਰ ਕਹਿ 'ਭਵਜਲ ਮਹਿੰ ਫੇਰਾ। ਇਸ ਦਾਰੁਣ ਦੁਖ ਤੇ ਪ੍ਰਭੂ ! ਗਹੀਯਹਿ ਕਰ ਮੇਰਾ' ॥੨੦॥ ਸੁਨਿ ਸ੍ਰੀ ਮੁਖ ਤੇ ਤਬਿ ਭਨਜੋ 'ਤੁਵ ਜਨਮ ਘਨੇਰੇ। ਧਰਨੇ ਹੈਂ ਭਵਜਲ ਬਿਖੇ ਕਿਮ ਜਾਹਿ ਨਿਬੇਰੇ। ਕਹਿੰ ਲਗਿ ਕਰਹਿੰ ਬਚਾਇਬੋ, ਜਾਚਹੁ ਵਥੁ ਆਨਾ।ਇਸ ਬਿਨ ਅਪਰ ਅਦੇਯ ਨਹਿੰ,ਲਿਹੁ ਮਹਿਦ ਮਹਾਨ॥੨੧॥ ਹਮ ਪ੍ਰਸੰਨ ਪਿਖਿ ਸੇਵ ਤੁਵ ਅਰੁ ਪ੍ਰੇਮਘਨੇਰਾ।ਉਰ ਅਕਪਟ ਸਚ ਕਹਤਿਹੈਂ[4], ਪਰਖਜੋ ਬਹੁ ਬੇਰਾ। ਕਰਹੁ ਸਫਲ ਨਿਜ ਘਾਲ ਕੋ ਹਮ ਦੇਂ ਤਤਕਾਲਾ'। ਸੁਨਿ ਕੈ ਕਹੈ ਸ਼ਮੀਰ ਪੁਨ 'ਗਤਿ ਕਰਹੁ ਕ੍ਰਿਪਾਲਾ ॥੨੨॥ਨਿਕਟ ਸਥਲ ਨਿਜ ਦੀਜੀਏ ਜਾਚਾ ਇਹ ਮੇਰੀ। ਅਪਰ ਨਹੀਂ ਮਨ ਕਾਮਨਾ ਕਾਟਹੁ ਮਮ ਬੇਰੀ'। ਸੁਨਿ ਹਠ ਕੋ ਸ੍ਰੀ ਸਤਿਗੁਰੂ ਤਬਿ ਟਾਰਨ ਕੀਨਾ। ਕੇਤਿਕ ਦਿਵਸ ਬਿਤਾਇ ਪੁਨ ਮਨ ਹੋਤਿ ਪ੍ਰਸੀਨਾ[5]॥ ੨੩ ॥ ਦਾਸ ਕਾਮਨਾ ਦਿਯੇ ਬਿਨ ਮਨ ਚੈਨ ਨ ਪਾਵੈ।ਪਦਵੀ ਦੇਨ ਸਮੀਪ ਕੀ ਪੁਨ ਉਰ ਲਲਚਾਵੈ। ਇਕ ਦਿਨ ਬਹੁਰ ਹਕਾਰਿਕੈ ਸ੍ਰੀ ਬਦਨ ਉਚਾਰਾ। 'ਮਾਂਗਉ ਮਨ ਕੀ ਕਾਮਨਾ ਜੈਸੇ ਹਠ ਧਾਰਾ'॥੨੪॥'ਪ੍ਰਭੂ ਜੀ! ਭਵਜਲ ਤੇ ਰਖਹੁ ਕਟਿ ਦੇਹੁ ਚੁਰਾਸੀ।ਬਹੁਰ ਨ ਪਾਵੈਂ ਜਨਮ ਕੋ ਜਮ ਪਰੈ ਨ ਫਾਸੀ'।ਹਸਿ ਬੋਲੇ'ਦੇ ਹੈਂ ਇਹੀ ਪੁਨ ਆਵਹੁ ਪ੍ਰਭੀ'। ਸੁਨਿ ਬੰਦਨ ਕੋ ਕਰਿ ਗਯੋ ਆਨੰਦ ਕਰਿ

[1]ਆਪ ਕੋਹੜੀ ਤੇ ਫੰਸ ਬੀ ਕੋਹੜੀ ਦਾ ਕਸ਼ਟ ਲਵੇਗਾ। [2]ਸੋਚਦੇ ਹਨ। [3]ਪਰਚੇ। [4]ਤੇਰਾ ਦਿਲ ਕਪਟ ਤੋਂ ਰਹਿਤ ਹੈ ਤੇ ਤੂੰ ਸੱਚ ਬੋਲਦਾ ਹੈਂ। [5]ਪ੍ਰਸੰਨ।

ਛਾਤੀ ॥੨੫॥ਸਕਲ ਰੀਤਿ ਕੀ ਸੇਵ ਕਰਿ ਨਿਸ ਮਹਿੰ ਪਰਿ ਸੋਵਾ। ਅਦ-ਭੁਤ ਅਨਿਕ ਪ੍ਰਕਾਰ ਕੋ ਸੁਪਨਾ ਤਬਿ ਜੋਵਾ।ਕਾਕ,ਕੰਕ[1],ਕੇਕੀ[2],ਕਕਨ[3] ਕਲਬਿੰਕ[4] ਮਰਾਲਾ[5]। ਖਗ ਮ੍ਰਿਗ ਪਸ਼ੁ ਪੰਛੀ ਮਨੁਖ ਜਨਮਨੋ ਤਨ ਕਾਲਾ[6] ॥ ੨੬ ॥ ਕੀਟੀ, ਕੀਟਨ, ਭ੍ਰਿੰਗ ਭ੍ਰਿਤ[7] ਇੱਤਨਾਦਿ ਘਨੇਰੇ। ਭੁਗੀ ਜੂਨਾਂ ਜਨਮ ਧਰਿ ਮਰਿ ਮਰਿ ਬਹੁ ਬੇਰੇ। ਜਨਮ ਪਾਛਲੋ ਪੁਨ ਭਯੋ ਚੰਡਾਲ ਕਰਾਲਾ। ਜੰਗਲ ਦੇਸ਼[8] ਪ੍ਰਵੇਸ਼ ਭਾ ਚੰਡਾਲੀ ਨਾਲਾ ॥੨੭॥ ਭਏ ਸੁਤਾਸੁਤ ਪੁੰਜ ਹੀ ਬਹੁ ਵਧਸੋ ਕੁਟੰਬਾ। ਦੇਸ਼ ਪਰਸੋ ਦੁਰਭਿੱਖ ਬਹੁ ਨਹਿੰ ਅੰਨ ਕਦੰਬਾ। ਛੁਧਤਿ ਰਹਤਿ ਦੁਖ ਸਹਤ ਹੈ ਬਨ ਬਿਖੈ ਪਧਾਰਾ। ਪੀਲੂ ਖੈਬੇ ਹੋਤ ਕੋ ਪਾਕੀ ਲਗਿ ਡਾਰਾ[9]॥੨੮॥ਕਿਤਿਕ ਸੁਤਾਸੁਤ ਸੰਗ ਲੈ ਗਮ-ਨਸੋਂ ਬਨ ਮਾਂਹੀ। ਤੋਰਨ ਹਿਤ ਤਰੁ ਪਰ ਚਢਸੋ ਤਰ[10]ਬਾਲਕ ਤਾਂਹੀ[11]। ਤੋਰਿ ਤੋਰਿ ਤਰੁ ਤੇ ਤਰੈ ਗੋਰਤਿ ਸਿਸ ਖਾਵੈਂ। ਪੁਨ ਸਾਖਾ ਪਤ੍ਰੀਨ ਪਰ ਨਿਜ ਪਾਉਂ ਟਿਕਾਵੈ ॥ ੨੯ ॥ ਤੋਰਨ ਕੋ ਲਾਲਚ ਲਗਸੋ ਝੁਕਿ ਹੋਇ ਅਗਾਰੀ।ਟੂਟ ਗਈ ਸਾਖਾ ਤਬੈ ਗਿਰਿ ਧਰਾ ਮਝਾਰੀ।ਚੋਟ ਲਗੀ ਤੇ ਜਾਗ ਕਰਿ ਜੁਗ ਨੈਨ ਉਘਾਰੇ। ਬਿਸਮਸੋ ਕਰਤਿ ਬਿਚਾਰ ਬਹੁ ਪਿਖਿ ਕੌਤਕ ਭਾਰੇ ॥ ੩੦ ॥ ਕੇਤਿਕ ਚਿਰ ਮਹਿੰ ਮਲ ਤਜਨਿ[12] ਬੈਠਸੋ ਕਿਤ ਜਾਈ। ਸੋਚਤ ਸੁਪਨੇ ਕੋ ਰਿਦੇ ਜੇਤੇ ਤਨ ਪਾਈ। ਪੀਲੂ ਖਾਏ ਪੇਟ ਭਰਿ ਬਿਸ਼ਟਾ ਤਸ ਆਈ।ਦੇਖਤਿ ਚਿੰਤਾ ਅਧਿਕ ਭੀ ਮਤਿ ਬਹੁ ਬਿਸਮਾਈ॥੩੧॥ ਭਈ ਸੋਚ ਉਠਿਕੈ ਬਹੁਰ ਹਿਤ ਮੱਜਨ ਬੈਸੇ। ਕਰਨ ਲਗਸੋ ਰਦਧਾਵਨਾ[13] ਚਿਤਵਤਿ ਹੈ ਤੈਸੇ। ਤਬਿ ਦੇਤਨ ਮਹਿੰ ਅਟਕ ਜੋ ਪੀਲੂ ਕੇ ਬੀਜੋ।ਨਿਕਸੋ ਦਾਂਤਨ ਕਰੇ ਤੇ ਚਿਤ ਕੌਤਕ ਥੀਜੇ[14]॥੩੨॥–ਕਹਾਂ ਭਈ ਇਹ ਬਾਰਤਾ* ਮੁਝ ਸੁਪਨਾ ਹੋਵਾ। ਧਰ ਸਾਚ ਹੀ ਜਨਮ ਕੈ ਬਡ ਸੰਕਟ ਜੋਵਾ ? ਜਾਨੀ ਜਾਇ ਨ ਕਹਾਂ ਗਤਿ ਨਿਸ ਮਹਿੰ ਮਮ ਹੋਈ–। ਪਹਿਰੰ ਬਸਤ੍ਰ ਗੁਰ ਢਿਗ ਚਲਸੋ ਚਿਤਵੈ ਮਨ ਸੋਈ ॥੩੩॥ ਪਦ ਅਰਬਿੰਦਨ ਬੰਦਨਾ ਕਰਿ ਥਿਰਸੋ

[1]ਚਿੱਟੀ ਚੀਲ, ਗਿਰਝ। [2]ਮੋਰ। [3]ਚਕਵਾ [ਸੰਸਃ, ਕਕੁੰਜਲ]। ਪਪੀਹਾ ਤੇ ਜਲਬਟੇਰਾ ਬੀ ਅਰਥ ਕਰਦੇ ਹਨ। [4]ਚਿੜਾ [ਸੰਸਃ, ਚਲਵਿੰਕ]। [5]ਹੰਸ। [6]ਤਨ ਦੇ ਕਾਲ ਹੋਣ ਤੇ। [7]ਭ੍ਰਿੰਗੀ ਅਤੇ ਕੋੜ੍ਹ ਕਿਰਲੀ [ਸੰਸਃ, ਭਿਤ੍ਤਿਕਾ=ਘਰਾਂ ਵਿਚ ਰਹਿਣ ਵਾਲੀ ਨਿੱਕੀ ਕੋੜ੍ਹ ਕਿਰਲੀ]। [8]ਮਾਲਵੇ ਵਿਚ। [9]ਪੱਕੀਆਂ ਪੀਲੂ ਡਾਲ ਨਾਲ ਲਗੀਆਂ। [10]ਹੇਠਾਂ। [11]ਉਸ ਬ੍ਰਿਛ ਦੇ। [12]ਡਾਢ ਪਖਾਨੇ ਬੇਠਾ। [13]ਦਾਤਣ। [14]ਚਿਤ ਅਚੰਭਤ ਯਾ ਹੈਰਾਨ ਹੁੰਦਾ ਹੈ। (ਅ) ਚਿਤਵਦਾ ਹੈ (ਕਿ ਇਹ ਕੀਹ) ਤਮਾਸ਼ਾ ਹੋਇਆ ਹੈ

*ਇਸ ਅੰਸੂ ਵਿਚ ਸੋ ਸਾਖੀ ਦਾ ਪਹਿਲਾਂ ਸਾਖੀ ਦੀ ਕਾਰਤਾ ਸਵਿਸਥਾਰ ਚੱਲ ਰਹੀ ਹੈ।

ਅਗਾਰੀ । ਤਬਿ ਬੂਝਨਿ ਕੀਨੋ ਪ੍ਰਭੂ 'ਚਿਤ ਚਿੰਤ ਮਝਾਰੀ?ਨਹਿ ਸੋਚਹੁ, ਆਨੰਦ ਕਰੋ, ਹੋਯੋ ਭਲ ਤੇਰਾ । ਏਕ ਨਿਸਾ ਮਹਿ ਨਿਬਹਜਾ ਤੁਵ ਲੇਖ ਘਨੇਰਾ'॥੩੪॥ਸੁਨਤਿ ਨੰਮ੍ਰਿ ਹੁਇ ਮੁਹੁਰਮੁਹੁ'ਪਗਨਮੋ ਕਰੈਤਾ।'ਪ੍ਰਭੂਜੀ! ਭੋਵ ਬਤਾਈਏ ਮੁਝ ਚਿੰਤ ਅਨੰਤਾ । ਸੁਪਨਾ ਹੋਯੋ ਸਾਚ ਕੈ ਦੋਨਹੁੰ ਬਿਧਿ ਜਾਨੀ।ਫਲ ਪੀਲੂੰ ਦੋ ਸਮੋਂ ਨਹਿ ਨਿਸਮਹਿ ਕਿਧ ਖਾਨੀ॥੩੫॥ਜਾਗੇ ਮਲ ਪੀਲੂਨ ਕੀ ਅਰੁ ਬੀਜ ਸੁ ਦੰਤੈ । ਨੀਕੇ ਮੈਂ ਦੇਖਨਿ ਕਰਸੋ ਬਿਸਮਸੋ ਚਿਤ ਚਿੰਤੈ'।ਸ੍ਰੀ ਮੁਖ ਤੇ ਭਾਖਸੋ ਤਬੈ 'ਤੁਵ ਜਨਮ ਘਨੇਰੇ।ਸੁਪਨੋ ਬਿਖੇ ਭੁਗਾਇ ਦਿਯ ਸੁਧਿ ਭਾ ਇਸ ਬੇਰੇ ॥੩੬॥ ਹਮ ਤੇ ਜਾਚਤਿ ਨਿਤ ਹੁਤੋ ਨਹਿ ਪਰੈਂ ਚੁਰਾਸੀ। ਸੋ ਨਿਸ਼ਚੈ ਤੋ ਕੌ ਦਿਯੋ ਕਟਿਗੀ ਜਮ ਫਾਸੀ । ਦੁਰਲਭ ਪਦ ਜੋਗੀਨ ਕੋ ਸੋ ਪ੍ਰਾਪਤਿ ਹੋਵੈਂ। ਭਵਜਲ ਦਿਯੋ ਤਰਾਇ ਕਰਿ,ਨਹਿ ਸੰਕਟ ਜੋਵੈਂ' ॥ ੩੭ ॥ ਗੁਰ ਢਿਗ ਤਬੈ ਤਿਖਾਨ ਇਕ ਥਿਰ ਦਮਾਲ ਪੁਰੇ ਕੋ । ਸੋ ਬੋਲਸੋ ਕਰ ਜੋਰਿ ਕੈ ਨਿਜ ਮਸਤਕ ਟੇਕੋ। ਬਖਸ਼ੋ ਇਸ ਕੋ ਸੰਗ ਮੁਝ ਭਵਜਲ ਤੇ ਰਾਖੋ।ਦਾਸ ਜਾਨਿ ਕਰਿ ਆਪਨੋ ਦਿਹੁ ਬਰ ਜਿਮ ਕਾਂਖੋ'॥੩੮॥ ਬਿਗਸੇ ਪ੍ਰਭੂ ਜੀ ਢਿਗ ਰਹਤਿ ਮਨ ਪ੍ਰੇਮ ਘਨੇਰਾ । ਤਿਸ ਪਰ ਭੀ ਕਰੁਨਾ ਕਰੀ ਭਾਖਸੋ ਤਿਸ ਬੇਰਾ। 'ਤੂੰ ਭੀ ਸੰਗ ਸ਼ਮੀਰ ਕੇ ਤਜਾਗਹਿ ਨਿਜ ਪ੍ਰਾਨਾ । ਨਿਕਟ ਹਮਾਰੇ ਪਹੁੰਚਿਕੈ ਕਰਿ ਬੈਧਨ ਹਾਨ'*'॥ ੩੯ ॥ ਸੁਨਿ ਦੋਨਹੁੰ

'ਘੜੀ ਮੁੜੀ, ਬਾਰ ਬਾਰ । *ਇਸ ਪ੍ਰਸੰਗ ਵਿਚ ਉਹੋ ਅਸੂਲ ਸਤਿਗੁਰੂ ਜੀ ਦਾ ਨਿਰੂਪਨ ਹੋਇਆ ਹੈ ਜੋ ਆਦਿ ਤੋਂ ਹੈਸੀ ਕਿ ਜੱਗਜਾਸੂ ਦੀ ਸੇਵਾ ਤੇ ਪ੍ਰੇਮ ਨਾਲ, ਨਾਮ ਦੇ ਰੰਗ ਨਾਲ ਸਤਿਗੁਰੂ ਦੀ ਮਿਹਰ ਉਪਰੋਂ ਪੈ ਜਾਣ ਨਾਲ ਕਰਮ ਹਤ ਹੁੰਦੇ ਹਨ । ਕਰਮ ਜਾਲ ਅਮਿਟ ਤੇ ਅਟੱਲ ਨਿਯਮ ਨਹੀਂ; ਕਰਮ ਦਾ ਫਲ ਹੈ, ਪਰ ਕਰਮ ਆਦਿ ਅੰਤ ਵਾਲਾ ਦੌਣ ਕਰਕੇ ਟੂਟ ਸਕਦਾ ਹੈ । ਯਥਾ 'ਲੋਕਾ ਮਤ ਕੋ ਫਕੜਿ ਪਾਇ॥ ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ'॥ ਆਦਿ ਸਤਿਗੁਰਾਂ ਦੀ ਸਾਖੀ ਮੁਹਰਾਂ ਤੋਂ ਕੋਲੇ ਦੌਣ ਦੀ ਤੇ ਮੂਲੀ ਤੋਂ ਮੂਲ ਦੌਣ ਦੀ, ਪੰਜਵੇਂ ਪਾਤਸ਼ਾਹ ਵੇਲੇ ਚੰਦੂ ਦੇ ਰਾਜੇ ਦਾ ਪ੍ਰੰਗ, ਦਸਵੇਂ ਪਾਤਸ਼ਾਹ ਜੀ ਦੇ ਹਜ਼ੂਰ ਕਾਜ਼ੀ ਸਲਾਰ ਦੀਨ ਨਾਲ ਛੋਤਕ ਤੇ ਇੱਥੇ ਦਿਹ ਵਾਰਤਾ ਸਭ ਉਸੇ ਅਸੂਲ ਦੇ ਪ੍ਰਤੀਪਾਦਿਕ ਹਨ ਕਿ ਜਿਵੇਂ ਗੁਰੂ ਗ੍ਰੰਥ ਸਾਹਿਬ ਜੀ ਦਾ ਵਾਕ ਹੈ:—'ਕਰਮ ਬਧ ਤੁਮ ਜੀਉ ਕਹਤ ਹਉ ਕਰਮਹਿ ਕਿਨਿ ਜੀਉ ਦੀਨੁ ਹੈ' । ਕਰਮ ਜੀਵ ਨੇ ਸਰੀਰ ਧਾਰਕੇ ਕੀਤੇ ਹਨ, ਆਦਿ ਵਿਚ ਕਰਮ ਕਰਕੇ ਸਰੀਰ ਵਿਚ ਨਹੀਂ ਸੀ ਆਇਆ । ਸੋ ਦੱਦ ਮਿਤ ਵਾਲੇ ਦੇ ਕਰਮ ਅਨੰਤ ਅਟੱਲ ਅਵਿਨਾਸ਼ ਨਹੀਂ ਹੋ ਸਕਦੇ, ਓਹ ਮਿਟਦੇ ਹਨ । ਜੋ ਚੀਜ਼ ਮਿਟਦੀ ਹੈ ਓਹ ਆਪਣੇ ਕਾਰਨਾਂ ਦੇ ਅਧੀਨ, ਕਦੇ ਹੌਲੀ, ਕਦੇ ਮਥਲੀ ਚਾਲ ਨਾਲ ਤੇ ਕਦੇ ਤੁਰਤ ਚਾਲ ਨਾਲ ਮਿਟ ਸਕਦੀ ਹੈ । ਸੋ ਛੇਤੀ ਮੇਟਣ ਦਾ ਵਸੀਲਾ, ਜਗਜਾਸੂ ਦਾ ਪ੍ਰੇਮ ਅਵਤਾਰ-ਗੁਰੂ ਤੇ ਰੱਬ ਦੀ ਮੇਹਰ ਹੈ ।

ਆਨੰਦ ਧਰਿ ਬੰਦਹਿੰ ਪਦ ਕੰਜੈ। 'ਧੰਨ ਧੰਨ ਸ੍ਰੀ ਸਤਿਗੁਰੂ ਦੁਖ ਦਾਲਦ ਭੰਜੈ। ਹਲਤ ਪਲਤ ਇਕ ਛਿਨ ਬਿਖੇ ਜਨ ਕੋਰਿ ਸੁਧਾਰੋ। ਸਗਲ ਜਗਤ ਹੈ ਮੰਗਤਾ ਤੁਮ ਏਕ ਦਤਾਰੋ'॥ ੪੦ ॥ ਇਤਿ ਸ੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਸ਼ਮੀਰ' ਪ੍ਰਵੇਸ਼ ਬਰਨਨੰ ਨਾਮ ਖਸ਼ਟ ਪੰਚਾਸਤੀ ਅੰਸੂ ॥ ੫੭ ॥

੫੭. [ਸਿਖੰਦ ਵਾਸੀ ਦਯਾਲ ਦਾਸ ਨੂੰ ਵਰ । ਸ਼ਫਰਨਾਮਾ]।

ਦੋਹਰਾ ॥ ਬਿਦਤਿ ਭਏ ਸ੍ਰੀ ਸਤਿਗੁਰੂ ਬਸਿ ਦੀਨੇ ਕੇ ਗ੍ਰਾਮ। ਹਿੰਦੂ ਤੁਰਕ ਬਖਾਨਤੇ ਲੈ ਲੈ ਕਰਿ ਪ੍ਰਭੁ ਨਾਮ ॥ ੧ ॥ ਨਿਸ਼ਾਨੀ ਛੰਦੁ॥ ਜਿਮ ਤੁਰਕਨ ਕੋ ਸ੍ਰਾਪ ਭਾ ਹਿਤ ਰਾਜ ਪ੍ਰਤਾਪਾ। ਉਜਰੈ ਸ਼ਹਿਰ ਸਿਰੰਦ ਥਡ ਭੇ ਜਿਸ ਮਹਿੰ ਪਾਪਾ। ਸੀਤਲ ਪੁਰੀ[1] ਮਹੰਤ ਇਕ ਬਹੁ ਅਜ਼ਮਤ ਵੰਤਾ। ਧੀਰਜ ਧਾਰੀ ਸੰਤ ਸ਼ੁਭ ਸਤਿਨਾਮ ਜਪੰਤਾ ॥੨॥ ਚੇਲਾ ਤਿਸੀ ਮਹੰਤ ਕੋ ਇਕ ਦਯਾਲ-ਪੁਰੀ ਹੈ। ਅਜ਼ਮਤ ਜੁਤਿ ਬਾਸਾ ਕਿਯੋ ਸੀਰ੍ਹੰਦ ਪੁਰੀ ਹੈ। ਸੁਨੀ ਗੁਰੂ ਕੀ ਬਾਰਤਾ ਪੁਰਿ ਸ੍ਰਾਪ ਉਚਾਰਾ।–ਬੁਰਾ ਬਹੁਤ ਪੁਰਿ ਕੋ ਭਯੋ ਜਹਿੰ ਬਾਸ ਹਮਾਰਾ ॥੩ ॥ ਗੁਰ ਕੋ ਕਹਨੋ ਨ ਹਟਹਿ ਕਿਮ ਸੁਰ ਅਸੁਰਨ ਪਾਸੁ। ਨਰ ਬਪੁਰੇ ਕੀ ਸ਼ਕਤਿ ਕਯਾ ਕਹਿ ਮੋਰਹਿ ਤਾਸੁ। ਕਿਮ ਕਰਿ ਹੌਂ ਮੈਂ ਪੁਰਿ ਭਲੋ ਜਹਿੰ ਖਾਨ ਰੁ ਪਾਨੋ।ਕਰੌਂ ਬਿਨੈ ਪ੍ਰਭੁ ਅੱਗੁ ਜੋ ਸੁਨਿ ਲੇਹਿੰ ਜਿ ਮਾਨੋ॥੪॥ ਇਮ ਬਿਚਾਰ ਕਰਿ ਚਲਿ ਪਰਯੋ ਸੁਨਿ ਕਰਿ ਗੁਰ ਦੀਨੇ। ਗਮਨਯੋ ਪੰਥ ਉਲੰਘ ਕਰਿ ਪਹੁੰਚਯੋ ਚਿਤ ਚੀਨੇ। ਢੂਢਨ ਜਾਇ ਸ਼ਮੀਰ ਕੋ ਤਿਨ ਪੁਛਿ ਪਹੁੰਚਾਯੋ[2]। ਹਾਥ ਜੋਰਿ ਜੁਤਿ ਪ੍ਰੇਮ ਕੇ ਪਗ ਸੀਸ ਨਿਵਾਯੋ॥੫॥ ਭੁਜੰਗਪ੍ਰਯਾਤ ॥ 'ਨਮੋ ਪਾਦ ਕੰਜੈ ਗੁਰੂ ਰੂਪ ਸੋਹੈ। ਧਰਯੋ ਈਸ਼ ਔਤਾਰ ਕੋ ਲੋਕ ਮੋਹੈ। ਨਹੀਂ ਜਾਨਿ ਸਾਕੈਂ ਪ੍ਰਭੂ ਰੂਪ ਤੇਰੋ।ਸਦਾ ਜੈ ਸਦਾਜੈ ਕ੍ਰਿਪਾ ਧਾਰਿਹੋਰੋ ॥੬॥ ਪੁਰਾ ਰੂਪ ਬੇਦੀਨ ਕੋ ਬੰਸ ਹੋਏ। ਗੁਰੂ ਨਾਨਕੰ ਆਦਿ ਭੇ ਲੋਕ ਜੋਏ। ਦਸੋਂ ਦੇਹ ਸੋਈ ਮਹਾਰਾਜ ਧਾਰੇ। ਉਧਾਰੇ ਘਨੇ ਕੋ ਗਨੈ ਪੁੰਜ ਤਾਰੇ॥੭॥ ਕਰਯੋ ਪੰਥ ਬੀਰਾਨ ਕੋ ਸਿੰਘ ਹੋਏ। ਮਹਾਂ ਪਾਪ ਕਾਰੀਨ ਕੇ ਮੂਲ ਖੋਏ। ਸਕੋਸ਼ੀ ਸਕਾਛੰ[3] ਸਦਾ ਸ਼ਸਤ੍ਰਧਾਰੀ। ਜਪੈ ਨਾਮ ਕੋ ਤੇਜ ਦੀਨੋ ਸੁ ਭਾਰੀ ॥ ੮ ॥ ਨਹੀਂ ਪੰਥ ਐਸੋ ਕਬੈ ਅੱਗੁ ਹੋਯੋ। ਦੁਹੂੰ ਲੋਕ ਮਹਿੰ ਸ਼ੋਕ ਦਾਸਾਨਿ ਖੋਯੋ। ਮਹਾਂ ਤੇਜ ਧਾਰੀ ਮਹਾਂ ਓਜਵੰਤੇ। ਮਹਾਂ ਕਾਜ ਕਾਰੀ ਮਹਾਂ ਸ਼ਸਤ੍ਰ ਹੰਤੇ ॥ ੯ ॥ ਅਰੈ ਕੌਨ ਆਗੈ ਤਿਹੂੰ ਲੋਕ ਮਾਂਹੀ। ਰਖੋ ਦਾਸ ਲਾਜੈ ਮਿਟੈ ਦੁੰਦ

[1] 'ਸੀਤਲ' ਨਾਮ ਹੈ ਤੇ 'ਪੁਰੀ' ਨਿਨਾਸੀਆਂ ਦੀ ਇਕ ਸੰਪ੍ਰਦਾ ਹੈ। [2] ਤਿਸਨੇ (ਗੁਰੂ ਜੀ ਨੂੰ) ਪੁੱਛਕੇ (ਹਜ਼ੂਰੀ ਵਿਚ) ਪੁਚਾਇਆ। [3] ਕੋਸ਼ ਕੱਛ ਸਹਿਤ।

ਜਾਂਹੀ[1]।ਮਹਾਂ ਮਾਰ ਮੋਹੀ[2] ਅਹੋ ਪੰਖਿਰਾਜੇ[3]।ਸਦਾਜੈ ਸਦਾ ਜੈਸਦਾ ਸ਼ੋਧਸਾਜੇ ॥੧੦॥ ਛਕੇ ਛੈਲ ਛਾਜੈ ਛਬੀ ਛੇਤ੍ਰ ਛੱਤ੍ਰੀ[4]। ਛਮਾ ਛੋਮ ਛੋਨੀ[5], ਛੁਤੈ ਛੋਭ ਅੱਤ੍ਰੀ[6]। ਮਲੇਛਾਨ ਲੱਛਾਨ ਛੈ, ਰੱਛ ਸ੍ਵੱਛੰ[7]। ਲਸੈ ਬੀਰ ਰੂਪੰ ਬਸੈ ਦਾਸ ਬੱਛੰ[8] ॥੧੧॥ ਸਰੂਪੰ ਅਨੂਪੰ ਮਹਾਂ ਭੂਪ ਭੂਪੰ। ਉਧਾਰੋ ਪ੍ਰਭੂ ਜੋ ਪਰੇ ਮੋਹ ਕੂਪੰ[9]ਨਿਸੋਸ਼ੰ[10]ਦਿਨੇਸ਼ੰ[11] ਜਲੇਸ਼ੰ[12] ਧਨੇਸ਼ੰ[13]।ਰਹੈਂ ਬੀਚ ਆਰਸ਼ਾ ਸ ਆਵੈ ਸੁਰੇਸ਼ੰ[14] ॥੧੨॥ ਪਰੀ ਪੰਕਜੇ ਪ੍ਰੇਮ ਪਾਗੇ ਪਰੇ ਹੈਂ। ਜਪੈਂ ਨਾਮ ਭੈ ਸਿੰਧੁ ਤੇਈ ਤਰੇ ਹੈਂ। ਅਮੰਦੰ ਮੁਕੰਦੰ ਬਿਲੰਦੰ ਅਨੰਦੰ! ਨਮੋ ਲੇਹੁ ਮੇਰੀ ਕਰੋਂ ਹਾਥ ਬੰਦੰ[15]' ॥ ੧੩ ॥ ਨਿਸ਼ਾਨੀ ਛੰਦ॥ ਬਿਨੈ ਪ੍ਰਸ਼ੰਸ਼ਾ ਸਾਧ ਤੇ ਸੁਨਿ ਹੱਸੇ ਕ੍ਰਿਪਾਲਾ। 'ਦਮਾਲ ਪੁਰੀ! ਕਹੁ ਕਾਜ ਕਮਾ ਚਲਿ ਆਇ ਉਤਾਲਾ?ਪਹੁੰਚਯੋ ਜੰਗਲ ਦੇਸ਼ ਮਹਿੰ ਤਜਿ ਕਰਿ ਘਰ ਬਾਰਾ। ਕਹਾਂ ਕਾਮਨਾ ਉਰ ਭਈ ਕਮਾ ਮਤੋ ਬਿਚਾਰਾ ?' ॥ ੧੪ ॥ ਸੁਨਤਿ ਸਾਧ ਬੋਲਯੋ ਬਿਨੈ 'ਜਹਿੰ ਭਾ ਅਤਿ ਪਾਪਾ। ਸਾਹਿਬਜ਼ਾਦੇ ਹਤਿ ਕਰੇ ਤਿਸ ਕੋ ਤੁਮ ਸ੍ਰਾਪਾ।ਤਹਾਂ ਬਾਸ ਮੇਰੋ ਅਹੈ ਸਿਖ ਸੇਵਕ ਕੋਈ। ਸੁਨਯੋਂ ਆਪ ਕੋ ਸ੍ਰਾਪ ਕੋ ਧਰਿ ਕਰਿ ਡਰ ਤੋਈ॥੧੫॥ ਮਿਲਿ ਆਏ ਮੁਝ ਪਾਸ ਬਹੁ ਤਿਨ ਹੂੰ ਕੋ ਪੂਰਾ[16]। ਬਖਸ਼ਾਵਨ ਹਿਤ ਸਭਿ ਕਹਯੋ ਤਜਿ ਆਧੋ ਡੇਰਾ। ਸ਼ਰਨ ਪਰਯੋ ਮੈਂ ਆਨਿ ਕਰਿ ਬਹੁ ਨਰਨ ਸਮੋਝਾ। ਕ੍ਰਿਪਾ ਕਰਹੁ ਉਚਰਹੁ ਤਥਾ ਜਿਮ ਰਹੈਂ ਨਿਕੇਤਾ'॥੧੬॥ ਸੁਨੇ ਨੈਮ੍ਰਿ ਬਚ ਸਾਧ ਕੇ ਕਰਿ ਕ੍ਰਿਪਾ ਬਖਾਨਾ। 'ਮਿਲਯੋ ਆਨਿ ਬਖਸ਼ਯੋ ਤੁਝੈ ਪਹੁੰਚਹੁ ਨਿਜ ਥਾਨਾ। ਚਢਿ ਕੌਠੇ ਪਰ ਖਰੇ ਹੁਇ ਲੇ ਸੈਖ ਬਜਾਵੋ। ਜਹਿੰ ਜਹਿੰ ਤੋਰੀ ਸੇਵਕੀਤਹਿੰ ਤਿਨੈ ਸੁਨਾਵੋ॥੧੭॥ਜਹਿੰਜਹਿੰ ਪਹੁੰਚੈ ਸੈਖ ਧੁਨਿ ਤਹਿੰ ਤਹਿੰ ਰਹਿੰ ਥਾਸ਼ਾ[17]। ਅਪਰ ਪੁਰੀ ਢਿਟਕਨ ਕਰੀ[18] ਹੁਇ

[1]ਦਾਸਾਂ ਦੀ ਲਾਜ ਰਖਦੇ ਹੋ ਜਿਨ੍ਹਾਂ ਦੇ ਦ੍ਵੈਦ ਮਿਟ ਜਾਂਦੇ ਹਨ। [2]ਮੋਹ ਰੂਪ ਵਡੇ ਸਰਪ ਨੂੰ। [3]ਗਰੁੜ। [4]ਫਬ ਰਹੇ ਹੋ ਸੁੰਦਰ ਸ਼ੋਭਨੀਕ ਹੋਕੇ (ਤੇ ਰਣ) ਛੇਤ੍ਰ (ਵਿਚ) ਛੱਤ੍ਰੀ ਹੋਕੇ ਛੱਬੀ ਦੇ ਰਹੇ ਹੋ। [5]ਖਿਮਾ ਤੇ ਖੋਮ (=ਕਲਜਾਨ) ਦੇ ਦਾਤੇ ਹੋ ਧਰਤੀ ਉਤੇ। (ਅ) ਧਰਤ ਵਾਂਙ ਖਿਮਾ ਦੇ ਸ੍ਵਰੂਪ ਹੋ ਤੇ ਮੁਕਤੀ ਦਾਤਾ ਹੋ। [6]ਜੋ ਤੁਸਾਂ ਲਾਲ ਗੁੱਸਾ ਕਰੇ ਉਸ ਨੂੰ ਛੋਭ (ਦੇਣ ਵਾਲੇ) ਸੂਰਮੇ ਹੋ। [ਸੰਸ:, ਅਤ੍ਰਿਨ=ਸ਼ਸਤ੍ਰ ਧਾਰੀ, ਸੂਰਮਾ। ਹਿੰਦੀ, ਅੱਤ੍ਰੀ=ਸ਼ਸਤ੍ਰਧਾਰੀ ਸੂਰਮਾਂ]। [7]ਲੱਖਾਂ ਹੀ ਮਲੇਛਾਂ ਦਾ ਨਾਸ਼ ਕਰਨ ਵਾਲੇ ਹੋ ਤੇ ਸ੍ਵੱਛਾਂ (ਸ਼ਿਤਾਂ ਯਾ ਪਵਿੱਤ੍ਰਾਂ) ਦੀ ਰੱਛਾ ਕਰਦੇ ਹੋ। [8]ਆਪ ਦਾ ਬੀਰ ਰੂਪ ਦਾਸ ਦੇ ਹਿਰਦੇ ਵਿਚ ਵੱਸਕੇ ਲਸਦਾ ਹੈ [ਵੱਛੇ=ਵੱਖੀ ਭਾਵ ਹ੍ਰਿਦਾ]। [9]ਦ੍ਵੈਦ। [10]ਸਰਜ। [11]ਵਰੁਣ। [12]ਕੁਬੇਰ। [13]ਇੰਦ੍ਰ ਆਦਿਕ। [14]ਤਿਨ੍ਹਾਂ ਦਾ ਪੂਰਿਆ ਹੋਇਆ। [15]ਘਰ ਰਹਿ ਜਾਣਗੇ। [16]ਢਿਟਕਾਈ ਗਈ ਹੈ।

ਸ਼ੀਘ੍ਰ ਬਿਨਾਸ਼ਾ। ਗਹਿਰੀ ਨੀਵ ਨਿਕੇਤ ਬਡ ਸਭਿ ਖ਼ਾਕ ਮਿਲੈਂਗੇ। ਨਰ ਨਾਰੀ ਪੀਟੈਂ ਘਨੇ ਦੁਖ ਪਾਇ ਰੁਲੈਂਗੇ ॥ ੧੯ ॥ ਜਹਿਂ ਬਜਾਰ ਤਹਿਂ ਹਲ ਫਿਰੈਂ ਮਮ ਪੰਥ ਉਜਾਰੈ। ਤੁਰਤ ਤੁਰਕ ਕੋ ਜ਼ਾਰਕ ਕਰਿ ਲੂਟੈ ਅਰੁ ਮਾਰੈ। ਰਹੈਂ ਚਿੰਨ੍ਹ ਕਿਤ ਕਿਤ ਪਰੇ ਨਹਿਂ ਸਦਨ ਦਿਖੈਂਗੇ।ਪਰੈ ਆਪਦਾ ਭੀਖਨਾਂ ਤਬਿ ਸਰਬ ਲਖੈਂਗੇ॥੧੯॥ਤੁਵ ਢਿਗ ਰਹੈ ਬਜਾਰ ਇਕ ਹੈ ਅਪਰ ਉਜਾਰਾ। ਮਾਰਿ ਲੂਟ ਪਲਟਾ ਲਹੈ ਬਡ ਪੰਥ ਹਮਾਰਾ'। ਦਯਾਲਪੁਰੀ ਸੁਨਿ ਦਯਾਲ ਤੇ ਪੁਨ ਮਸਤਕ ਟੇਕਾ। 'ਧੰਨ ਗੁਰੂ ਪੂਰਨ ਪੁਰਖ ਤੁਮ ਜਲਧਿ ਬਿਬੇਕਾ' ॥੨੦॥ਆਗਯਾ ਲੈ ਕਰਿ ਅਨੰਦਧਰਿ ਨਿਜ ਪੁਰਿ ਕੋ ਆਯੋ।ਚੜ੍ਹਿ ਕੋਠੇ ਪਰ ਊਚ ਧੁਨਿ ਲੈ ਸੰਖ ਬਜਾਯੋ। ਜਹਿਂ ਜਹਿਂ ਨਰ ਜਿਤ ਕਿਤ ਸੁਨੀ ਸੋ ਅਬਿ ਲੌ ਬਾਸਾ। ਕਈ ਕੋਸ ਲੌ ਪੁਰਿ ਬਡੋ ਗੁਰ ਸ੍ਰਾਪ ਬਿਨਾਸ਼ਾ[1] ॥੨੧॥ ਪਹੁੰਚੀ ਸੁਧਿ ਤੁਰਕਾਨ ਢਿਗ ਗੁਰ ਸ਼੍ਰਾਪ ਉਚਾਰਾ। ਅਬਿ ਕਾਂਗੜ ਪੁਰ ਥਿਰ ਭਏ ਕਰਿ ਜੰਗ ਅਖਾਰਾ।ਕਈ ਲਾਖ ਦਲ ਸੁਭਟ ਮੈਂ ਕਰਿਕੈ ਘਮਸਾਨਾ।ਪਰਯੋ ਸ਼ੋਕਸਭਿ ਦੇਸ਼ ਮਹਿਂ ਲਾਖਹੁ ਰਿਪੁਹਾਨਾ॥੨੨॥ਥਿਰਯੋ ਨਿਕਟ ਬਿਨ ਤ੍ਰਾਸ ਹੈ ਜਾਟਨ ਕੋ ਗ੍ਰਾਮਾ। ਦੁਰਗ ਨਹੀਂ ਸੈਨਾ ਨਹੀਂ ਧਨ ਨਾਂਹਿ ਨ ਧਾਮਾ'। ਸੁਨਿਕੈ ਖਾਨ ਵਜੀਦ ਤਬਿ ਲਿਖਿ ਪੱਤ੍ਰ ਪਠਾਵਾ।'ਭੋ ਲਖਮੀਰ ਸ਼ਮੀਰ ! ਤੂੰ ਉਰ ਡਰ ਨਹਿਂ ਪਾਵਾ॥੨੩॥ਪਤਿਸ਼ਾਹੀਬੰਦਾ ਤੁਹੀਗੁਰ ਦੁਸ਼ਮਨਸ਼ਾਹੂ। ਗਹਿ ਦੀਜੈ ਹਮ ਕੋ ਅਬੈ ਬੈਠਯੋ ਤੁਮ ਪਾਹੂ। ਨਾਂਹਿ ਤ ਪਕਰੈਂ ਸਭਨਿ ਕੋ ਦੈਂ ਦੰਡ ਸਜ਼ਾਈ।ਲਸ਼ਕਰ ਆਵੈ ਉਮਡ ਕੈ ਕਰਿ ਲਿਹੁ ਤਕਰਾਈ॥੨੪॥ ਭਲਾ ਚਹੈਂ ਗਹਿ ਲੀਜੀਐ ਕਿਤ ਨਹਿਂ ਚਲਿ ਜਾਈ'। ਸੁਨਿ ਲਖਮੀਰ ਸ਼ਮੀਰ ਤਬਿ ਸਭਿ ਗਾਥ ਸੁਨਾਈ। 'ਹਮਰੇ ਇਹ ਗੁਰ ਪੀਰ ਹੈਂ ਬਿਚਰਤਿ ਚਲਿ ਆਏ। ਕਿਮ ਨਹਿਂ ਠਾਨਹਿਂ ਸੇਵ ਕੋ ਜਿਨ ਤੇ ਗਤਿ ਪਾਏ ॥ ੨੫ ॥ ਤੁਮ ਅਪਨੀ ਦਿਸ਼ ਦੇਖੀਏ ਪੀਰਨ ਕੋ ਸੇਵੋ।ਘਰ ਰਾਖਹੁ ਭਾਖਹੁ ਮ੍ਰਿਦੁਲ ਸਭਿ ਕੁਛ ਪੁਨ ਦੇਵੋ'। ਕਹਿ ਭੇਜਯੋ ਤਿਨ ਪਾਸ ਇਮ, ਪਠਿ ਮਾਨਵ ਰਾਖਾ[2]। 'ਚਢਹਿ ਸੈਨ ਤੌ ਦੇਹਿ ਸੁਧਿ' ਸਵਧਾਨੀ ਭਾਖਾ ॥ ੨੬ ॥ ਇਤ ਸਤਿਗੁਰ ਸਵਧਾਨ ਹੈ ਚਾਕਰ ਗਨ ਰਾਖੇ। ਪੈਦਲ ਗਨ ਅਸਵਾਰ ਹਯ ਰਿਪੁ ਸਨ ਰਣ ਕਾਂਖੇ।ਤਿਸੀ ਚੁਬਾਰੇ ਗੁਰ ਥਿਰੇ ਰਹਿਂ ਸਹਿਜ ਸੁਭਾਊ।ਗਹੈਂ ਕਰਦ ਕੋ ਕਰ ਬਿਖੈ ਮ੍ਰਿਗੁਰੀ ਖੁਰਚਾਊ ॥ ੨੭ ॥ ਇਕ ਦਿਨ ਥਿਰ ਲਖ-

[1]ਸ੍ਰਾਪ ਕਰਕੈ ਨਾਸ਼ ਹੋ ਗਿਆ। [2]ਤੇ ਇਕ ਆਪਣਾ ਆਦਮੀ ਭੇਜ ਰਖਿਆ (ਜਿਸ ਨੂੰ ਭਿਹ)

ਮੀਰ ਢਿਗ ਬੋਲਜੋ ਕਰ ਬੰਦੇ । 'ਅੰਗੁਲੀ ਛੋਲਹੁ ਕਰਦ ਤੇ ਕੌ ਹੋਤ ਬਿਲੰਦੇ?'।'ਕਾਟਤਿ ਜੜ੍ਹ ਤੁਰਕਾਨ ਕੀ ਅਤਿਸ਼ੈ ਦ੍ਰਿੜ ਜੋਈ। ਨਸ਼ਟਹਿ ਸਕਲ ਭਵਿੱਖ ਮਹਿਂ ਪਾਇ ਨ ਕਿਤ ਕੋਈ' ॥ ੨੮ ॥ ਮਾਨ ਸਿੰਘ ਭਾਖਜੋ ਤਬੈ 'ਕਰਿ ਹਾਨਿ ਇਮਾਨਾ।ਪ੍ਰਥਮ ਨੁਰੰਗੇ ਕੋ ਹਤਹੁ ਮਚਿ ਦ੍ਵੰਦ ਜਹਾਨਾ[1]। ਆਦਿ ਵਜੀਦਾ ਜੋ ਅਹੈਂ ਅਘ ਕੇ ਫਲ ਪਾਵੈਂ। ਜਗਤ ਬਿਲੋਕਤਿ ਜਾਨਿ ਹੈ ਪਾਪੀ ਖਪਿ ਜਾਵੈਂ' ॥੨੯॥ਸ਼੍ਰੀ ਮੁਖ ਤੇ ਕਹਿਂ 'ਜੰਗ ਤੇ ਹਤਿ ਹੋਇ*ਨੁ-ਰੰਗਾ[2]। ਦੂਰ ਦੇਸ਼ ਦੱਛਨ ਬਿਖੈ ਹੈ ਅਨਬਨ ਢੰਗਾ। ਤਊ ਫਤੇ ਕੋ ਖਤ ਲਿਖੇ ਪਢਿ ਕਰਿ ਮਰਿ ਜਾਈ। ਅਪਰਨ ਤੇ ਪਲਟਾ ਲਹੈ ਮਮ ਪੰਥਬਡਾ-ਈ' ॥੩੦॥ ਲਿਖਜੋ ਜ਼ਫਰਨਾਮਾ ਤਬੈ ਬਹੁ ਬੈਂਤ ਬਨਾਈ। ਸ਼੍ਰੀ ਅਕਾਲ ਕਰਤਾ ਪੁਰਖ ਪੂਰਬ ਵਡਿਆਈ। ਅਹਿਦ ਕਰਨਿ ਈਮਾਨ ਕੋ[3] ਮਿਲਿਬੋ ਠਹਿਰਾਯੋ। ਤੋਰਜੋ ਬੇਈਮਾਨ ਬਨਿ ਦਸ ਲਾਖ ਪਠਾਯੋ ॥ ੩੧ ॥ ਬਹੁਰ ਜੰਗ ਚਮਕੌਰ ਕੋ ਬਰਨਜੋਂ ਕਰਿ ਥੋਰਾ। ਉਪਾਲੰਭ[4] 'ਦੋਜ਼ਕ ਪਰੈਂ ਜਹਿਂ ਸੰਕਟ ਘੋਰਾ ।ਬੇ ਇਨ੍ਸਾਫੀ ਤੈਂ ਕਰੀ ਬਡ ਚਹੈਂ ਮਜ਼ਾਈ। ਅਸ਼ਟ ਦਿਵਸ ਕੀ ਸਾਹਿਬੀ ਕਰਿ ਲੈ ਮਨ ਭਾਈ'॥੩੨॥ਦਾਸਤਾਨ[5] ਬਦਸ਼ਹਿਨ ਕੀ ਅਰੁ ਕੋਤਿਕ ਆਨਾ†। ਲਿਖੇ ਬੈਂਤ ਕਰਿ ਸ਼ਾਇਰੀ ਚਤੁਰਈ ਮਹਾਨਾ।ਜਸ ਜਸ ਆਸ਼ੈ ਕਹਿਨ ਕੋ ਸਮੁਝਾਵਨ ਹੋਤਾ। ਕਹੇ ਪ੍ਰਸੰਗ ਅਨੇਕ ਤਸ ਸੁਨਿ ਮੂਢ ਅਚੇਤਾ॥੩੩॥ਕੁਛਕ ਕਥਾ ਲਿਖਿ ਆਪਨੀ ਸਨਮੁਖ ਨੌਰੰਗੇ।ਜਿਸ ਪੜਨੇ ਤੇ ਜਾਨਿ ਹੈ–ਮੈਂ ਕੀਨਿ ਕੁਫੇਰੇ–। 'ਪਾਤਸ਼ਾਹੁ ਪ੍ਰਭੁ ਨੇ ਕਰੈ[6]ਜਿਨ ਧਰਮ ਦ੍ਰਿੜਾਏ।ਕੋਤਿਕ ਗਿਨ ਹੌਂ ਜਗਤ ਮੈਂ ਜਸ ਧਰਮ ਕਮਾਏ।੩੪॥ਤੂੰ ਨੌਰੰਗ ਪਤਿਸ਼ਾਹੁ! ਸੁਨਿ ਪਤਿਸ਼ਾਹੀ ਬੈਠਾ। ਚਹੀਐ ਧਰਮ ਕਮਾਵੇਨੋ ਕਿਧ ਪਾਪ ਇਕੈਠਾ।ਖ਼ਾਲਕ ਕੀ ਦਰਗਾਹ ਮਹਿਂ ਮੁਹ[7]ਕਸਾ ਲੈ ਜਾਵੈਂ। ਭਲਾ ਬੁਰਾ ਜੋ ਤੂੰ ਕੀਆ ਸੋ ਸੰਗ ਸਿਧਾਵੈ॥੩੫॥ਪਹਿਲਾਂਲਿਖਿਆ ਮਿਲਨਕੋ ਦਿਲ ਦਗ਼ਾ

---

[1]ਜਹਾਨ ਵਿਚ ਦ੍ਵੰਦ ਮਚਾਵਣ ਵਾਲਾ । [2]ਨੁਰੰਗਾ ਜੰਗ ਨਾਲ ਮਰ ਸਕਦਾ ਹੈ, ਪਰ...। [3]ਧਰਮ ਦਾ ਇਕਰਾਰ ਕੀਤਾ । [4]ਉਲਾਂਭੇ । [5]ਕਥਾ, ਹਕਾਇਤਾਂ । [6]ਪ੍ਰਭੂ ਨੇ ਪਾਤਸ਼ਾਹ ਕੀਤੇ (ਕਈ)। [7]ਮੂੰਹ। *ਪਾ:–ਹੁਇ ਨਾ । †ਦਾਸਤਾਨ ਯਾ ਹਕਾਯਤਾਂ ਦਾ ਜ਼ਫਰਨਾਮੇ ਨਾਲ ਪ੍ਰਸੰਗਕ ਤਅੱਲਕ ਭੀ ਕੋਈ ਨਹੀਂ । ਇਹ ਜ਼ਫਰਨਾਮੇ ਦੇ ਨਾਲ ਪਾਤਸ਼ਾਹ ਪਾਸ ਭੀ ਨਹੀਂ ਗਈਆਂ । ਜਾਪਦਾ ਹੈ ਕਿ ਫਾਰਸੀ ਹੋਣ ਕਰਕੇ ਕਿਸੇ ਲਿਖਾਰੀ ਨੇ ਕੱਠੀਆਂ ਲਿਖ ਦਿੱਤੀਆਂ ਤੇ ਐਉਂ ਕੱਠੀਆਂ ਤੁਰ ਪਈਆਂ ।

ਕਮਾਯਾ। ਫੌਜਾਂ ਚਾੜ੍ਹਿ ਅਗਿਨਤ ਹੀ ਘੇਰਾ ਕਰਿਵਾਯਾ। ਕਜਾ ਇਨਸਾਫੀ ਤੁਝ ਕਰੀ ਕਰਿ ਮਨ ਅਭਿਮਾਨਾ। ਝੂਠਾ ਪੜਹਿ ਕੁਰਾਨ ਤੂੰ ਨਹੀਂ ਅਮਲ ਕਮਾਨਾ॥੩੬॥ਜੋ ਤੂੰ ਕਹਹਿ ਕਿ ਸੰਗ ਮਮ ਇਨਸਾਫ ਕਮਾਈ।ਸੋ ਸੁਨਿਦੇ ਕਰਿ ਕਾਨ ਕੋ ਸਭਿ ਕਹੈਂ ਬਨਾਈ।ਇਕ ਸਿਲਾ ਪਰ ਬਸਤ ਥੋ ਕਿਸ ਗ੍ਰਾਮ ਨ ਰੋਕਾ[1]। ਦੇਸ਼ ਮੁਲਖ ਨਹਿੰ ਰੋਕਿਆ ਬਿਨ ਦਾਵੈ ਓਕਾ[2]॥ ੩੭ ॥ ਕਿਸ ਕੋ ਦੀਆ ਨ ਖਾਵਤੋ ਪ੍ਰਭੁ ਦੇਇ ਸੁ ਖਾਵੋਂ। ਏਕ ਅਕਾਲ ਅਰਾਧਤੋ ਕਿਸ ਕੋ ਨ ਦੁਖਾਵੋਂ। ਪ੍ਰਥਮ ਬਾਪ ਮਮ ਕੈਦ ਕਰਿ ਦੀਨੋ ਮਰਿਵਾਈ। ਐਸੀ ਦਜ਼ੋ ਬਹਾਦਰੀ ਕਰਿ ਮਨ ਗਰਬਾਈ ॥੩੮॥ ਜੈਸਾ ਬੇਇਨਸਾਫ ਤੂੰ ਤੈਸੇ ਸਭਿ ਰਾਜੇ।ਸਿਖ ਸੰਗਤ ਮਮ ਮਾਰਿ ਕਰਿ ਬਹੁ ਕੀਨ ਅਕਾਜੇ। ਸਿੱਖਣੀਆਂ ਗਨ ਹਨਿ ਦਈ ਬਹੁ ਲੂਟਿ ਖਜ਼ਾਨੇ। ਬੇਇਨਸਾਫੀ ਇਹ ਕਰੀ ਮਨ ਸਮੁਝਿ ਇਆਨੇ॥੩੯॥ਬਿੰਨਸਾਈ ਹੈ ਤੁੱਧ ਘਰ ਪ੍ਰਭੁ ਕੇ ਘਰ ਨਾਂਹੀ।ਭਲੀ ਬੁਰੀ ਜਸ ਕਰਤਿ ਹੈ ਤਸ ਫਲ ਸੋ ਪਾਹੀ। ਦਸ ਲਖ ਤੁਰਕ ਪਹਾੜੀਏ ਘੇਰਾ ਬਡ ਕੀਨਾ। ਕਸਮ ਜੁ ਗਊ ਕੁਰਾਨ ਕੀ ਕਰਿ ਖੰਡਨ ਕੀਨਾ॥੪੦॥ ਨਿਕਸੇ ਜਬਿ ਹਮ ਵਹਿਰ ਕੋ ਦਲ ਪਾਛੇ ਸਾਰਾ। ਲਰੈਂ ਸਿੰਘ ਪੁਨ ਚਲਤ ਹੀ ਚਮਕੌਰ ਸਿਧਾਰਾ। ਸਿਖ ਚਾਲੀ ਮਮ ਸੰਗ ਥੇ ਸੋ ਲੜਿ ਕਰਿ ਜੂਝੇ। ਛੁਧਾਵੰਤਿ ਸੋ ਕਜਾ ਕਰਹਿੰ ਬੇਅੰਤ ਪਹੁਚੇ ॥੪੯॥ ਸਾਹਿਬਜ਼ਾਦੇ ਚਾਰ ਹੀ ਛਲ ਕਰਿ ਮਰਿਵਾਏ। ਕਾਲਪੁਰਖ ਮਮ ਰਛ ਕਰੀ ਦੇ ਹਾਥਬਚਾਏ। ਤਬਿ ਤੁਧ ਪੁਛਨ ਹੋਇਗੋ ਖਾਲਕ ਦਰ ਜਾਵੈਂ।–ਰਾਮਦਾਸ[3] ਕਜਾ ਫੇੜਿਆ ?– ਕੀ ਮੁਖਹੁੰ ਅਲਾਵੈਂ॥੪੨॥ ਕਜਾ ਜਵਾਬ ਤਬਿ ਦੇਹੁੰਗੇ ਤੁਮ ਕਰੀ ਅਨੀਤੀ। ਖਬਰਦਾਰ ਤੂੰ ਹੁਇ ਰਹੋ ਹੈ ਹੈਂ ਭੈ ਭੀਤੀ। ਖ਼ਾਲਕ ਕੀ ਦਰਗਾਹ ਮਹਿੰ ਹਉਂ ਦਾਵਨਗੀਰੀ[4]। ਉੱਤਰ ਕੋਇ ਨ ਆਵ ਹੈ,ਹੈ ਹੈਂ ਦਿਲਗੀਰੀ ॥੪੩॥ ਜੇਤੇ ਦੋਜ਼ਕ ਬਨੇਂ ਹੈ ਬਿਨ ਸਾਫਾਂ ਕਾਰਨ[5]। ਫੜ ਅਗਨੀ ਜਬਿ ਪਾਵਸਨ ਜਲਿ[6]ਕਰੈਂ ਪੁਕਾਰਨ।ਰੰਕ ਰਾਉ ਹੈਂ ਏਕ ਸਮ ਕੁਛ ਤਹਾਂ ਨ ਕਾਨੀ। ਕੀੜੀ

[1]ਨਹੀਂ ਸੀ ਰੋਕਿਆ। [2](ਮੈਂ ਕਿਸੇ ਦਾ) ਦੇਸ਼ ਮੁਲਖ ਨਹੀਂ ਰੋਹ ਲਿਆ (ਤੇ ਮੇਰਾ) ਘਰ (ਅਨੰਦ ਪੁਰ) ਬਿਨ ਦਾਵੇ (ਮੇਰਾ ਸੀ), (ਭਾਵੇਹ ਕਿ ਓਹ ਸਾਡੀ ਜ਼ਰ ਖਰੀਦ ਸੀ, ਅਰ ਉਸਦੀ ਖਰੀਦ ਦੇ ਪਟੇ ਮੁਜਬ ਕਿਸੇ ਨੂੰ ਉਥੋਂ ਦਾ ਮਸੂਲ, ਕਰ, ਕੋਈ ਸ਼ੈ ਲੈਣ ਦਾ) ਦਾਵਾ (ਪ੍ਰਾਪਤ) ਨਹੀਂ ਸੀ। [3]ਰਾਮ (ਵਾਹਿਗੁਰੂ) ਦੇ ਦਾਸਾਂ ਨੇ। (ਅ. ਗੁਰੂ ਰਾਮਦਾਸ ਜੀ ਦੇ ਗੱਦੀ ਨਸ਼ੀਨਾਂ ਨੇ। [4]ਪੱਲਾ ਫੜਨ ਵਾਲਾ ਭਾਵ ਲੇਣ ਦਾਰ। [5]ਬੇਇਨਸਾਫਾਂ(=ਅਨਿਆਈਆਂ) ਵਾਸਤੇ।[6]ਸੜ ਸੜ ਹੋਜ।

ਕੀ ਪਹਿਲੇ ਸੁਨੇ ਗਰਥਨਿ ਪਿਛਵਾਨੀ[1] ॥੪੪॥ ਜੌ ਮਨ ਤੋਰ ਗੁਮਾਨ ਹੈ ਮਿਹਨਤ ਜੌਂ ਖਾਵੈਂ[2]।ਰਾਜ ਅੰਸ ਨਹਿ ਖਾਤਿ ਹੌਂ ਮੈਂ ਬਖਸ਼ਨਾ ਜਾਵੈਂ । ਸੋ ਗੁਮਾਨ ਤਵ ਝੂਠ ਹੈ ਘੋੜੇ ਜਵ ਖਾਹੀਂ।ਉਇ ਭੀ ਵਲੀ ਨ ਹੁਇ ਗਏ ਭਾਰੇ ਮਰ ਜਾਹਿ[3] ॥੪੫॥ਵਲੀ ਨ ਹੋਯੋ ਤੁਰੰਗ ਕੋ, ਤੂੰ ਕਿਸ ਬਿਧਿ ਹੋਵੈਂ?ਝੂਠੇ ਕਰਹਿਂ ਗੁਮਾਨਤੂੰ ਅਕਬਤਸਭਿ ਖੋਵੈਂ[4]।ਜੌ ਰਿਦ ਤੋਰ ਗੁਮਾਨ ਹੈ–ਮੈਂਪੜੌਂ ਕੁਰਾਨ।ਇਮ ਬਖਸ਼ਿਸ਼ ਤੇ ਛੂਟਿ ਹੌਂ -ਸਭਿ ਝੂਠ ਕਮਾਨਾ ॥੪੬॥ ਮੁਖ ਤੇ ਪੜਹਿਂ ਕੁਰਾਨ ਕੋ ਦਿਲ ਕਪਟ ਵਿਸ਼ੇਖਾ।ਅਮਲਾਂ ਬਾਝ ਨ ਬਖਸ਼ੀਏਗਿਨ ਮਨ ਮਹਿਂ ਦੇਖਾ । ਲਿਖਿ ਕੁਰਾਨ ਪਛ ਦਗਰ ਪਰ ਸੋ ਵਲੀ ਨ ਥੀਆ[5]। ਵਲੀ ਜਾਨਿ ਬਡ ਆਪ ਕੋ ਕਿਮ ਗਰਬਤਿ ਹੀਆ ॥ ੪੭ ॥ ਜੋਕਰਿ ਤੁਝੈ ਗੁਮਾਨ ਯਹਿ ਮੈਂ ਬੰਦਗੀ ਕੈਹੌਂ । ਪਠਿ ਰਵਾਇਤਾਂ ਦੋਇ ਚਾਰ ।ਇਮ ਬਖਸ਼ ਮਿਲੈ ਹੌਂਬੰਦਗੀ ਤਿਸਕਾ ਨਾਮ ਹੈ ਮਨ ਕਰੇ ਮੁਖਾਲਸ[6]। ਉਲਟਾ ਫਰਬਾ[7] ਤੁਧ ਕੀਆ ਮਨ ਕੀਨੀ ਲਾਲਸ[8] ॥ ੪੮ ॥ ਮਨ ਕੀ ਖੁਸ਼ੀਆਂ ਤੁਧ ਕਰੀ ਪਿਤ ਭ੍ਰਾਤ ਮਰਾਏ । ਬੰਦਗੀ ਤੁਧ ਕੌਨੈ ਕਰੀ ? ਸਭਿ ਕਪਟ ਕਮਾਏ ।ਜੌ ਮਨ ਤੋਰ ਗੁਮਾਨ ਯਹਿ ਮੈਂ ਉਮਤ ਪਿਕੰਬਰ।ਸੋ ਸ਼ਫਾਤ[9]ਮਮ ਭਰੈਗੋ,ਤਿਨ ਕਹਯੋ ਬਿਚੰਬਰ[10] ॥੪੯॥–ਮੈਂ ਸ਼ਫਾਤਿ ਤਿਸ ਕੀ ਭਰੌਂ ਮੁਝ ਅਮਰ[11] ਕਮਾਵੈ।ਤਜਣਿ ਜੋਗ ਜੋ ਬਾਤ ਹੈ ਤਿਸ ਤੇ ਹਟਿ ਜਾਵੈ–।ਜੋਕਮਾਵਨੀ ਤਿਨ ਕਹੀ,ਨਹਿਂ ਕਰੀ ਕਮਾਵਨ । ਨਹਿ ਮਾਨੀ ਸੋ ਪੀਰ ਕੀ, ਕਜਾ ਕਰਹਿਂ ਛੁਡਾਵਨ ॥ ੫੦ ॥ ਮਾਇਆ ਦੁਨੀਆਂ ਕਰੰਗ ਹੈ ਤਿਸ ਤਾਲਬ[12] ਕੁੱਤਾ । ਤੈ ਕੌ ਨਹਿ ਬਖਸ਼ਾਵ ਹੈ, ਸਭਿ ਕਰਮ ਅਵੱਤਾ[13] । ਜੌ ਮਨ ਤੋਰ ਗੁਮਾਨ ਇਮ ਬੁਤ ਕਰੀ ਸ਼ਿਕਸਤੀ।ਸੋ ਘਰ ਘਰ ਬਹੁਤੇ ਬਨੇ ਹੋਈ ਆਰ-

---

[1]ਕਾਰੀਆਂ ਦੀ ਪਿੱਛੋਂ । [2]ਮਿਹਨਤ ਦੇ ਜੋਂ ਖਾਂਦਾ ਹਾਂ । [3]ਭਾਰ ਢੋਂਦੇ ਮਰ ਜਾਂਦੇ ਹਨ (ਘੋੜੇ) । [4]ਭਾਵ, ਪਰਲੋਕ ਗਵਾ ਲਿਆ ਤੂੰ। [ਅ:, ਅਾਕ਼ਬਤ=ਮਰਨ ਤੋਂ ਮਗਰਲੀ ਹਾਲਤ]। [5]ਦਗਰ ਲੰਮੇ ਪੰਛੀ ਦੇ ਪਰਾਂ ਦੇ ਕੁਰਾਨ ਲਿਖੇ ਪਰ ਵਲੀ ਨਾ ਹੋਇਆ । [ਦਗਰ=ਇਕ ਖਜਾਲੀ ਪੰਛੀ ਹੈ, ਜਿਸਦੇ ਪਰਾਂ ਪਰ ਕੁਰਾਨ ਲਿੱਖਣ ਦੀ ਲੋਕ ਪ੍ਰਸਿੱਧ ਬਾਰਤਾ ਸੁਣੀਂਦੀ ਹੈ]। [6]ਪਵਿੱਤ੍ਰ । ਸ਼ੁਧ ਪਾਠ ਚਾਹੀਏ:–ਮਨ ਕਰ ਜੁ ਖ਼ਾਲਸ [ਅ:, ਖ਼ਾਲਸ=ਪਵਿਤ੍ਰ ਯਾ ਮੁਖ਼ਲਿਸ=ਪਵਿੱਤ੍ਰਤਾ ਵਾਲਾ] । [7]ਮੋਟਾ (ਮਨ) [ਫਾ:, ਫਰਬਾ=ਮੋਟਾ] । [8]ਤ੍ਰਿਸ਼ਨਾ ਮਨ ਵਿਚ ਕਰ ਕਰ੍ਕੇ । [9]ਸਿਫਾਰਸ਼ । [ਅ:, ਸ਼ਿਫਾਅ਼ਤ=ਸਿਫਾਰਸ਼] । [10]ਵਿਚ ਅਕਾਸ਼ ਦੇ ਭਾਵ ਅਕਾਸ਼ ਬਾਣੀ ਵਿਚ (ਅ) ਬਚੰਬਰ=ਸ੍ਰੇਸ਼ਟ ਵਾਕ । [11]ਮੇਰਾ ਹੁਕਮ । ਅਮਰ । [12]ਤਿਸ ਦੀ ਚਾਹ ਵਾਲਾ । [13](ਤੇਰੇ) ਸਾਰੇ ਕਰਮ ਪੁੱਠੇ ਹਨ । [ਪੰ:, ਅਵੱਤਾ=ਪੁੱਠਾ] ।

ਸਤੀ[1]॥੫੧॥ ਹਿੰਦੂ ਸੱਭਿ ਅਰਾਧਤੇ ਟੇਕੈਂ ਧਰਿ ਮਾਥਾ। ਇਕ ਭੈਗਨਿ ਤੇ ਲਖ ਬਨੇ ਇਹ ਜਾਨਹੁ ਗਾਥਾ। ਜੌ ਗੁਮਾਨ ਹੈ ਸ਼ਰੇ[2] ਕੋ ਇਹ ਬਖਸ਼ਿਸ਼ ਹੋਵੈ। ਸਭੀ ਸ਼ਰੇ ਮਹਿ ਬੰਧੇ ਹੈਂ ਕਿਮ ਬਖਸ਼ਨ ਜੋਵੈਂ॥੫੨॥ਪੰਥ ਸ਼ਰ੍ਹਾ ਕਰਿ ਬਖਸ਼ ਹੁਇ ਕਨੌਂ ਭਜਨ ਕਰੈ ਕੋ।ਸੰਤ ਜਨਾ ਕੀ ਸੇਵਕੀ ਕਨੌਂ ਜਾਇ ਕਰੈ ਕੋ। ਸਾਹਿਬ ਲੋਕੈਂ ਖੁਸ਼ੀ ਬਿਨ[3] ਨਹਿੰ ਦਰਗਹ ਥਾਸਾ। ਬਿਨ ਸਾਹਿਬ ਕੀ ਬੰਦਗੀ ਕੂਰਾ ਭਰਵਾਸਾ॥੫੩॥ਜੌਤੂੰ ਕਰਹਿੰ ਗੁਮਾਨ ਯਹਿ ਜਸੁ ਕਰਿ ਸਭਿ ਮੇਰਾ[4]। ਇਤ ਕਰਿ ਬਖਸ਼ਨ ਹੋਇਗੀ ਬਿਨ ਲੋਭ ਨ ਹੇਰਾ[5]। ਲਾਲਚ ਕਰਿ ਜੋ ਕਰਤਿ ਥੇ ਤਿਨ ਨਰਕ ਲਿਜਾਹੀ।ਫਿਰਾਹੁਨ ਪ੍ਰਭੁ ਤੇ ਭਏ[6]ਬਹੁ ਮਿਲੈਂ ਸਜਾਈਂ॥੫੪॥[7]ਸਾਹਿਬ ਸਤਾਰ ਜੁ ਦਿਲ ਗਨੈਂ ਸੋ ਬਖਸ਼ਿਸ਼ ਮੋਹੀ। ਸਿਫਤ ਕਹਾਰ ਸਤਾਰ ਹੈ ਸਾਹਿਬ ਕੀ ਦੋ ਹੀ। ਤੁਝ ਨੇ ਕਿਸ ਕੋ ਊਪਰੇ ਮਨਸਾ ਜਿਧ ਧਾਰੀ। ਕਰੀ ਕਹਾਰੀ ਕਹਿਰ ਹੁਇ ਜੁ ਸਤਾਰ ਸਤਾਰੀ[8] ॥੫੫॥ਕਿੱਕਰ ਬੀਜੈ ਅੰਬ ਮਿਲੈ ਨਹਿੰ ਹੋਇ ਕਦਾਪੀ।ਜੈਸਾ ਬੀਜੈ ਲੁਣੈ ਸੋ ਜੋ ਕਰੀਐ ਆਪੀ[9]। ਬਦਲਾ ਲੇਵੈ ਖਾਲਸਾ ਛੋਡੈ ਕਬਿ ਨਾਂਹੀ।ਜੋਤਿਕ ਦੁਖ ਕਿਸ ਦੇਹਿਗੋ ਤੋਤਿਕ ਸੋ ਪਾਹੀ[10]॥੫੬॥ਗ਼ਜ਼ਲ ਰੁਬਾਈ ਗਨ ਲਿਖੀ[11]ਪੈਕੰਬਰ ਪੁੰਜਾ।ਤੋਹਿ ਸਹਾਇਕ ਕੋ ਨਹੀਂ[12] ਈਮਾਨ ਪੂਭੰਜਾ[13]।ਜਿਨ ਕੋ ਪਢਿ ਗ਼ੌਰਤ ਕਰੈ ਨਿਜ[14] ਲਖੈ ਢਿਠਾਈ। ਮਰਹਿ ਬਿਸੂਰਤਿ ਸਮੁਝਿਕੈ, ਗੁਰ ਲਿਖਿ ਸਮੁਦਾਈ[15] ॥ ੫੭ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ 'ਦੀਨੇ ਕੇ ਗ਼ਨੀਮ' ਪ੍ਰਸੰਗ ਬਰਨਨੰ ਨਾਮ ਸਪਤ ਪੰਚਾਸਤੀ ਅੰਸੂ ॥ ੫੭ ॥

---

[1]ਸਨਾਢਟ। [2]ਸ਼ਰਅ। [3]ਮਹਾਤਮਾਂ ਦੀ ਖੁਸ਼ੀ ਬਿਨਾਂ। [4]ਸਾਰੇ ਮੇਰਾ ਜਸ ਕਰਦੇ ਹਨ। [5](ਮੇਰਾ ਜਸ) ਲੋਭ ਤੋਂ ਬਿਨਾਂ ਨਹੀਂ ਦੇਖੀਦਾ। [6]ਪਰਮੇਸ਼ੁਰ ਤੋਂ ਸਰਕਸ਼ ਭਾਵ ਇਨਕਾਰੀ ਹੋਣ ਨਾਲ। [ਅ:,ਫਿਰਔਨ=ਮਿਸਰ ਦੇ ਪਾਤਸ਼ਾਹਾਂ ਦਾ ਲਕਬ ਸੀ। ਖਾਸ ਕਰ ਵਲੀਦ ਬਿਨ 'ਮੁਸਅਬ' ਜੋ ਰੱਬ ਤੋਂ ਇਨਕਾਰੀ ਤੇ ਆਪ ਨੂੰ ਰਬ ਕਹਿੰਦਾ ਸੀ]। [7](ਜੇ ਤੂੰ ਕਹੇਂ ਕਿ) ਸਾਹਿਬ ਜੋ (ਭਾਵੇਂ) ਦਿਲਾਂ ਦੀਆਂ ਜਾਣਦਾ ਹੈ (ਪਰ ਉਹ) ਪੜਦੇ ਢਕ ਹੈ, ਸੋ ਮੈਨੂੰ ਵੀ ਬਖਸ਼ੇਗਾ, ਤਾਂ ਉਸੇ ਦੀਆਂ ਦੋਵੇ ਸਿਫਤਾਂ ਹਨ:-ਸੱਤਾਰ ਤੇ ਕਹਾਰ, ਅਰਥਾਤ ਉਹ ਸੱਤਾਰ ਹੈ ਪਰ ਕ਼ਹਾਰ ਵੀ ਹੈ [ਅ:, ਸੱਤਾਰ=ਪੜਦੇ ਢੱਕ। ਕਹਾਰ=ਕਹਿਰ ਕਰਨ ਵਾਲਾ] । ਤੂੰ ਕਿਸ ਸਿਫਤ ਉੱਤੇ ਆਪਣੀ ਭਾਵਨਾ ਧਾਰੀ ਹੈ, ਜੇ ਤੂੰ ਕਹਿਰ ਕੀਤੇ ਹਨ (ਤੇਰੇ ਤੇ) ਕਹਿਰ ਹੋਵੇਗਾ; ਜੇ ਤੂੰ ਸਤਾਰੀ (=ਪੜਦੇ ਢੱਕਣੇ) ਕੀਤੇ ਹਨ ਤਾਂ ਤੇਰੇ ਪੜਦੇ ਢਕੇਗਾ। [8]ਭਾਵ ਤੂੰ ਕਿਸੇ ਦੇ ਪੜਦੇ ਨਹੀਂ ਢਕੇ ਤੇਰੇ ਕਰਤਾਰ ਕਿਉਂ ਢਕੇਗਾ। [9]ਸਾਰੇ ਪੈਕੰਬਰਾਂ ਵਲੋਂ ਤੇਰਾ ਸਹਾਈ ਕੋਈ ਨਹੀਂ। [10](ਕਿਉਂਕਿ) ਤੂੰ ਈਮਾਨ ਤੋੜਿਆ ਹੈ। [11]ਸ਼ਰਮ ਆਵੇਸੁ। [12]ਇਸਤਰ੍ਹਾਂ ਗੁਰੂ ਜੀ ਨੇ ਸਾਰੇ (ਬੇਂਤ) ਲਿਖੇ ਜਿਨਾਂ ਨੂੰ ਸਮਝਕੇ ਖੁਦ ਬੁਰਕੇ ਮਰ ਜਾਏ।

੫੮. [ਜ਼ਫਰਨਾਮਾ ਭੇਜਣਾ। ਦੀਨਿਓਂ ਚੜ੍ਹਨਾ]।

ਦੋਹਰਾ ॥ ਇਸ ਪ੍ਰਕਾਰ ਲਿਖਿ ਸਤਿਗੁਰੂ ਤੁਰਕ ਤਰਕ[1] ਸਮੁਦਾਇ। ਪੀਛੇ ਅਮਲ ਤਰੀਫ ਲਿਖਿ[2] ਜਿਸ ਪਠਿ ਉਰ ਜਰ ਜਾਇ ॥ ੧ ॥ ਨਿਸਾਨੀ ਛੰਦ ॥ 'ਕਰਤਿ ਰਹਨੋ ਲਖਿ ਭਲੀ ਜੋ ਅਰੁਸ਼ਰ੍ਹਾ ਚਲਾਈ।ਨਿਜ ਤੋਰਾ[3] ਕਰਿਜਹਿਂ ਕਹਾਂ ਸਭਿ ਤੇ ਕਰਿਵਾਈ।–ਕਰਤਿ ਰਹਨੋ ਮੈਂ ਅਮਲ ਸ਼ੁਭ–ਇਮ ਧਰੈਂ ਗੁਮਾਨਾ।–ਨਹਿਂ ਸਜ਼ਾਇ ਦੋਜ਼ਕ ਬਨੈ–ਇਹ ਨਿਸ਼ਚੈ ਠਾਨਾ॥੨॥ਤਿਸਹੀ ਕੋਖੰਡਨ ਕਰਨੋ ਲਿਖਿਲਿਖਿ ਗੁਰ ਪੂਰੇ।ਸਕਲ ਜਨਾਈ ਤੁਰਕ ਕੋ'ਹੁਇ ਨਰਕ ਜ਼ਰੂਰੇ। ਸਾਹਿਬਜ਼ਾਦੇ ਚਾਰ ਹੂੰ ਛਲ ਕਰਿ ਮਰਿਵਾਏ। ਮਹਾਂ ਪਾਪ ਇਹ ਤੋਹਿ ਸਿਰ,ਕਰਿ ਅਹਿਦ ਮਿਟਾਏ ॥੩॥ ਅਵਰੈਗ ਪਦਰਹਿ[4] ਪਦਰ[5] ਕੋ ਤਿਸ ਪਦਰ[6] ਬਹੋਰੀ। ਲਿਖੀ ਸਪਤ ਅਜਬਾ ਤਬੈ* ਸੋ ਹੈਂ ਕਿਤ ਠੌਰੀ[7]।ਮਰੇ ਖਾਕ ਮਹਿ ਮਿਲ ਗਏ ਕੋ ਇਕ ਦਿਨ ਬਾਜੀ[8]।ਹਾਰ ਚਲੇਕਰ ਝਾਰਿ ਕਰਿ ਸਾਚੀ ਲਖਿ ਪਾਜੀ[9]?' ॥੪॥ ਇੱਤਮਾਦਿਕ ਲਿਖਿ ਬੈਤ ਮਹਿਂ ਸ਼ੁਭ ਗਿਰਾ ਬਨਾਈ।ਜਿਸਕੋ ਪਠਿ ਗ਼ਾਮਕੋ ਕਰੈ ਤੁਰਨ ਮਰਿ ਜਾਈ।'ਤਿਸ ਪਸ਼ਚਾਤੀ ਸਭਿਨਿ ਤੇ ਪਲਟਾ ਹਮ ਲੈਹੈਂ । ਮਾਰਿ ਛਾਰ ਕਰਿ ਤੁਰਕ ਗਨ ਸਭਿ ਰਾਜ ਮਿਟੈ ਹੈਂ॥੫॥ ਲਿਖਿ ਇਕਾਂਗ ਓਂਕਾਰ ਕੋ ਮੰਤਰ ਸਤਿਨਾਮਾ। ਵਾਹਿਗੁਰੂ ਜੀ ਕੀ ਫਤੇ ਪੁਨਿ ਲਿਖਿ ਅਭਿਰਾਮਾ । ਕਰਿ ਇਕੱਤ੍ਰ ਕਾਗਤ ਭਲੇ ਸਮਰਥ ਸਭਿ ਭਾਂਤੀ । ਨਾਮ 'ਜ਼ਫਰਨਾਮਾ' ਰਖਨੋ ਸ਼ੱਤ੍ਰੂ ਹਿਤ ਹਾਤੀ ॥ ੬ ॥ 'ਇਤ ਲਾਖਹੁ ਹਤਿ ਕੈ ਸੁਭਟ ਰਜ ਦ੍ਰਿਗ ਮਹਿਂ[10] ਪਾਈ। ਉਤ ਕਾਗਤ ਕੋ ਪਠਤਿ ਹੀ ਹਜ਼ਰਤ ਮਰਿਜਾਈ।ਨਾਮ ਧਰਨੋ ਖਤਫਤੇਕੋ ਇਹ ਕਾਰਨ ਜਾਨੋ । ਨਾਸ਼ ਦੁਤਰਫੈ ਤੁਰਕ ਹੈ ਸਭਿ ਰਾਜ ਪ੍ਰਹਾਨੋ ॥ ੭ ॥ ਦਯਾ ਸਿੰਘ!ਤੁਮ ਲੇ ਭਲੈ ਮਿਲੀਐ ਤੁਰਕੇਸ਼ਾ । ਬੋਲਹੁ ਨਿਕਟ ਸੁਚੇਤ ਹੈ ਕਰਿ ਡਰ ਨਹਿਂ ਲੇਸ਼ਾ । ਤੋਹਿ ਬਚਨ ਮਹਿਂ ਸ਼ਕਤਿ ਦੀ ਜਿਮ ਕਹੈਂ ਸੁ ਹੋਵੈ।

---

[1]ਤੁਰਕ ਵੰਨੇ ਸਾਰੀਆਂ ਦਲੀਲਾਂ । [2]ਦਲੀਲ ਦੇ ਅਗਲੇਂ (ਸ਼ੁਭ ਗਲਾਂ ਤੇ) ਅਮਲ ਕਰਨ ਦੀ ਮਹਿਮਾਂ ਲਿਖੀ । [3]ਹੁਕਮ । [4]ਸ਼ਾਹ ਜਹਾਂ । [5]ਜਹਾਂਗੀਰ । [6]ਅਕਬਰ । [7]ਭਾਵ ਇਹ ਹੈ ਕਿ ਤੇਰੇ ਵਡਿਆਂ ਬਾਬਤ ਅਜੀਬ ਹਾਲਾਤ ਲਿਖੇ ਹਨ, ਓਹ ਦੱਸ ਤੇਰੇ ਵਡੇ ਹੁਣ ਕਿੱਥੇ ਹਨ ? । ਸ਼ਾਹ ਜਹਾਂ, ਜਹਾਂਗੀਰ, ਅਜਬਰ ਇਹ ਤੈ ਤੇ ਅਕਬਰ ਤੋਂ ਪਿੱਛੇ ਤੈਮੂਰ ਤਕ ਸੱਤ ਪੀੜ੍ਹੀਆਂ ਹਨ । ੩+੨ । [8]ਕੋਈ ਦਿਨ ਦੀ (ਬਾਜ਼ੀ=) ਖੇਡ ਹੈ । [9]ਹੇ ਪਾਜੀ ! ਕੀ ਤੂੰ ਇਹ ਸੱਚੀ ਸਮਝੀ ਹੈ ? (ਅ) ਇਹ ਪਾਜੀ (ਝੂਠੀ) ਹੈ ਤੂੰ ਸੱਚ (ਕਿਉਂ) ਲਖੀ ਹੈ । *ਪਾ:–ਅਜਬਾਤ ਹੈ ।

ਪਹੁੰਚਹੁ ਦੱਖਨ ਦੇਸ਼ਮਹਿ ਤੁਰਨ ਤਹਿ ਜੋਵੈ॥੮॥ਅਹਿਦੀ ਬਨ ਚਢਿ ਮੰਚ ਪੈ ਲਿਹੁ ਪਲਟਾ ਜਾਈ।ਗੁਰ ਘਰ ਜਿਮ ਅਹਿਦੀ ਪਠੇ ਤਿਮ ਆਪ ਸਿਧਾਈ। ਧਰਮ ਸਿੰਘ ਬਸਿ ਆਗਰੇ ਤਿਸ ਲੀਜਹਿ ਸੰਗਾ। ਬਿਲਮ ਬਿਹੀਨ ਪਧਾਨੀਏ ਕਰਿਕਾਰਜ ਚੰਗਾ'॥੯॥ਨੀਲਾਂਬਰ ਸਭਿਧਾਰਿਕੈ ਗੁਰ ਆਇਸੁ ਪਾਏ। ਦਯਾ ਸਿੰਘ ਤਮਾਰੀ ਕਰੀ ਜਿਮ ਬਾਕ ਸੁਨਾਏ। ਲੀਨ ਜ਼ਫਰਨਾਮਾ ਤਬੈ ਬੰਧਨੋ ਸਿਰ ਸਾਥਾ। ਕਰੀ ਬੰਦਨਾ ਪ੍ਰੇਮ ਤੇ ਜੋਰੇ ਜੁਗ ਹਾਥਾ। ੧੦ ॥ ਧਰਮ ਸਿੰਘ ਤਿਮ ਨਮੋ ਕਰਿ ਰੁਖਸਤ ਜੁਗ ਹੋਏ। ਚਲੇ ਗੁਰੂ ਕੇ ਕਾਜ ਕੋ ਹਰਖਤਿ ਸਿਖ ਦੋਏ। ਦਯਾ ਸਿੰਘ ਚਢਿ ਮੰਚ ਪਰ ਆਸਨ ਕਰਿ ਬੈਸੇ। ਹਾਸੀ ਕਾਬੇ ਕੋ ਮਨੋ ਅਹਿਦੀ ਥਿਰਿ ਜੈਸੇ ॥ ੧੧ ॥ ਨਰ ਨਿਕਾਰ ਕਰਿ ਗ੍ਰਾਮ ਤੇ ਮੰਚਾ ਉਚਵਾਯੋ। ਧਰਮ ਸਿੰਘ ਹੁਇ ਗੈਲ ਮੈਂ ਗਮਨੇ ਮਗ ਪਾਯੋ। ਗ੍ਰਾਮ ਗ੍ਰਾਮ ਪ੍ਰਤਿ ਕੈ ਨਗਰ ਨਰ ਲੇਤਿ ਨਿਕਾਰੇ। ਹਜ਼ਰਤ ਕੇ ਹਿਤ ਹਤਨਿ ਕੋ ਜੁਗ ਸਿੰਘ ਸਿਧਾਰੇ ॥੧੨॥ ਪੂਰਬ ਦਿੱਲੀ ਮੈਂ ਗਏ ਧੂਮਸਾਲ ਉਤਾਰਾ। ਸਭਿ ਸੰਗਤਿ ਗੁਰ ਕੀ ਅਈ ਧਰਿ ਭਾਉ ਉਦਾਰਾ। ਦਰਸ਼ਨ ਕਰਿ ਕਰਿ ਅਨੰਦ ਧਰਿ ਸਭਿ ਸੇਵ ਕਮਾਈ। ਚਹੁੰ ਖਰਚ ਹਿਤ ਪੰਥ ਕੇ ਧਨ ਦੇ ਸਮੁਦਾਈ ॥੧੩ ॥ ਬਸੇ ਰਾਤਿ ਸੁਖ ਸੋਂ ਤਹਾਂ ਕਰਿ ਖਾਨ ਤੁ ਪਾਨਾ। ਸੋਚ ਸ਼ਨਾਨੰ ਪ੍ਰਾਤਿ ਕੋ ਕਿਯ ਪੰਥ ਪਧਾਨਾ। ਕਰਨਿ ਬਿਦਾ ਸੰਗਤਿ ਗਈ ਹਟਿ ਕਰਿ ਪੁਨ ਆਈ।ਜਥਾ ਕਰਮ ਮਗ ਉਲੰਘਤੇ ਨਿਤ ਸਿੰਘ ਸਿਧਾਈ ॥ ੧੪ ॥ ਨਗਰ ਆਗਰੇ ਉਤਰਿਕੈ ਪੁਨ ਸੰਗਤਿ ਮਾਂਹੀ। ਪੂਜਹਿ ਦਰਸ਼ਨ ਕੋ ਕਰਹਿਂ ਜਿਮ ਗੁਰੂ ਲਖਾਹੀ। ਚਲੇ ਸਿੰਘ ਆਗੇ ਬਹੁਰ ਹੁਇ ਚੰਬਲ ਪਾਰਾ[1]। ਨਰਵਰ[2] ਕਾਲੇ ਬਾਗ ਕੋ ਕਰਿ ਮਜਲ ਸਿਧਾਰਾ ॥ ੧੫ ॥ ਸ਼ਹਿਰ ਸਰੋਜ ਉਜੈਨ* ਕੋ ਕਰਿ ਸੰਗਤ ਮੇਲਾ।ਦੇਸ਼ ਮਾਲਵਾ ਸੈਲ ਕਰਿ ਚਲਿ ਸਿੰਘ ਸੁਦੈਲਾ। ਨਦੀ ਨਰਬਦਾ ਪਾਰ ਗਾ'ਗਜ਼ ਸ਼ੋਰ' ਸਿਧਾਯੋ। ਪੂਰਿ ਬੁਰਹਾਨ ਪਹੁੰਚ ਕੈ ਸੰਗਤਿ ਦਰਸਾਯੋ॥੧੬॥ਤਹਿਂ ਬਸਿ ਕਰਿ ਆਗੇ ਗਯੋ ਅਵਦੰਗਾ ਬਾਦੂ। ਨਗਰ ਅਹਿਮਦਾਵਾਦ† ਮਹਿਂ ਥਿਰ ਬਿਨਾ ਬਿ-

---

[1]ਚੰਬਲ ਨਦੀ ਪਾਰ ਹੋਕੇ । [2]ਗਵਾਲੀਅਰ ਤੋਂ ਪਰੇ ਇਕ ਨਗਰ । *ਸਿਰੋਂਜ ਤੇ ਉਜੈਨ ਏਵੇਂ ਸ਼ਹਿਰ ਵਸਤ ਹਿੰਦ (C.I) ਵਿਚ ਹਨ । †'ਅਹਿਮਦ ਨਗਰ' ਤੋਂ ਭਾਵ ਹੈ।

ਖਾਦੂ।ਬਿਸਰਾਮਨੋ ਮਗ ਸ਼੍ਰਮ ਹਤਨੋ ਆਨੰਦ ਕੋ ਪਾਏ। ਜਹਾਂ ਛਾਵਨੀ ਸ਼ਾਹ ਕੀ ਚਢਿ ਤਹਾਂ ਸਿਧਾਏ ॥ ੧੭ ॥ ਹੇਰਿ ਜਾਂਹਿ ਬੂਝਤਿ ਭਯੋ ਗੁਰ ਕੋ ਸਿਖ ਕੋਈ । ਦਿਯੋ ਬਤਾਇ ਜੁ ਲਖੈ ਥੋ ਸੁਨਿ ਕੈ ਸੁਧਿ ਹੋਈ।ਜੇਠਾ ਸਿੰਘ ਜੇਠਾ ਇਹਾਂ ਧਨ ਬੁਧਿ ਮਹਿੰ ਜਾਨੋ । ਦਯਾ ਸਿੰਘ ਅਰੁ ਧਰਮ ਸਿੰਘ ਆਵਾਹਨ ਠਾਨੋ ॥੧੮॥ ਆਇ ਮਿਲਨੋ ਤਤਕਾਲ ਹੀ ਸੁਨਿ ਕੈ ਸਭਿ ਗਾਥਾ । ਅਪਨੇ ਨਿਕਟ ਉਤਾਰਿ ਕਰਿ ਬਹੁ ਭਾਉ ਕਿ ਸਾਥਾ । ਸੇਵਾ ਕੀਨੀ ਸਕਲ ਬਿਧਿ ਸਭਿ ਖਾਨ ਰੁ ਪਾਨੇ । ਸ਼ਾਹੁ ਭੇਦ ਸਮੁਝਾਇ ਦਿਯ ਜਿਮ ਆਵਨ ਜਾਨੈ ॥ ੧੯ ॥ 'ਪਹੁੰਚਨਿ ਮੁਸ਼ਕਿਲ ਸ਼ਾਹੁ ਢਿਗ ਕਜਾ ਕਰੈਂ ਉਪਾਯਾ ? ਸ਼੍ਰੀ ਗੁਰ ਕੋ ਕਾਰਜ ਮਹਾਂ ਹਮ ਢਿਗ ਲੌਂ ਆਯਾ' । ਦਯਾ ਸਿੰਘ ਬੋਲਨੋ ਸੁਮਤਿ 'ਕੁਛ ਚਿੰਤ ਨ ਕੀਜੈ ।ਸੰਗਤਿ ਕਰਹੁ ਇਕੱਤ੍ਰ ਸਭਿ ਪਠਿ ਹੁਕਮ ਸੁਨੀਜੈ ॥ ੨੦ ॥ ਪੁਨਹਿ ਜਤਨ ਮਿਲਿ ਕਰੈਂਗੇ ਜਿਸ ਕਿਸ ਬਿਧਿ ਹੋਵੈ । ਅਪਨਾ ਕਾਰਜ ਆਪ ਹੀ ਗੁਰ ਬਿਘਨ ਸੁ ਖੋਵੈ' । ਜੇਠਾ ਸਿੰਘ ਸੁਨਿਕੈ ਤਬੈ ਸੁਧ ਸੰਗਤਿ ਮਾਂਹੀ । ਸਭਿ ਕੋ ਦਈ ਸੁਨਾਇ ਕਰਿ ਜਾਨੀ ਜਹਿੰ ਕਾਂਹੀ ॥੨੧॥ ਭਯੋ ਪ੍ਰਾਤਿ ਕੋ ਜੋੜ ਤਬਿ ਪੰਚਾਂਮ੍ਰਿਤ ਕੀਨਾ । ਸਤਿਗੁਰ ਕੇ ਸਿਖ ਸਰਬ ਹੀ ਬੈਠੇ ਸੁਖ ਪੀਨਾ । ਦਯਾ ਸਿੰਘ ਕੋ ਨਮੋ ਕਰਿ ਪੁਨ ਹੁਕਮ ਸੁਨਾਯੋ । 'ਸ਼੍ਰੀ ਪ੍ਰਭੁ ਕੋ ਕਾਰਜ ਇਹੀ ਕੀਜਹਿ ਮਨ ਭਾਯੋ'॥੨੨॥ ਸੁਨਿ ਸੁਨਿ ਗੁਰਮੁਖ ਸਿੱਖ ਜੇ ਤਿਨ ਸਿਰ ਪਰ ਮਾਨਾ । ਕੋਤੇ ਮਨਮੁਖ ਤਰਕਤੇ ਜਿਨ ਭੇਵ ਨ ਜਾਨਾ । ਕਰਹਿੰ ਅਨਿਕ ਉਪਚਾਰ ਕੋ ਕੁਛ ਬਨ ਨਹਿੰ ਆਵੈ।ਸਿਖ ਸਗਰੇ ਇਤ ਉਤ ਫਿਰਹਿੰ ਬਹੁਤਨਿ ਢਿਗ ਜਾਵੈਂ॥੨੩॥

ਇਤ ਸਤਿਗੁਰ ਦੀਨੋ ਥਿਰੇ ਭੇ ਬਿਦਤ ਜਹਾਨਾ । ਮੂਰਖ ਖਾਨ ਵਜੀਦ ਜੋ ਚਿਤਵੈਤਿ ਮਹਾਨਾ ।—ਮਰਨੋ ਨਹੀਂ ਪਕਰਨੋ ਨਹੀਂ, ਜੀਵਤਿ ਥਿਰ ਨੇਰੇ । ਮਹਾਂ ਜੰਗ ਕਰਿ ਕਰਿ ਜਿਨਹੁੰ ਦੁਖ ਦਏ ਘਨੇਰੇ ॥ ੨੪ ॥ ਹਜ਼ਰਤ ਕਰੇ ਉਪਾਵ ਬਹੁ ਨਾਹਿਨ ਕੋ ਚਾਲਾ । ਸਭਿ ਤੁਰਕਾਨੇ ਸ਼ੋਕ ਦੁਖ ਜਿਨ ਡਾਲ ਬਿਸਾਲਾ[1]।ਅਬਿ ਤੁਸ਼ਨ ਰਹਿ ਕੋਇ ਦਿਨ ਦੀਜੈ ਬਿਸਵਾਸਾ[2]। ਪਰਹਿੰ ਅਚਾਨਕ ਜਾਇ ਕਰਿ, ਗਹਿ ਕਿਧੌਂ ਬਿਨਾਸ਼ਾ—॥ ੨੫ ॥ ਲਗਨੋ

[1]'ਜਿਵੇਂ' ਪਾਤਸ਼ਾਹ ਪਾਸ ਜਾਣਾ ਸੌਖਾ ਹੋ ਸਕਦਾ ਸੀ। [2]ਜਿਸ ਨੇ ਸਾਰੇ ਤੁਰਕਾਨੇ ਨੂੰ ਬੜਾ ਦੁੱਖ ਪਾ ਦਿੱਤਾ ਹੈ। [2]ਭਾਵ ਵਿਸਾਹ ਲਈਏ।

ਬਟੋਰਨਿ ਬਾਹਨੀ ਜਿਤ ਕਿਤ ਤੇ ਆਈ। ਜਥੇਦਾਰ ਸਨ ਸਭਿ ਕਹੀਓ: ‘ਰਹਿ ਤੁਸਾਰ ਸਦਾਈ। ਸੈਧਸ ਪ੍ਰਾਤ ਪਛਾਨੀਏਂ ਚਢਿਬੋ ਕਹੁ ਕਾਜੁ।ਇਤ ਉਤ ਬਿਥਰਹਿ ਕੋ ਨਹੀਂ ਬਨਿ ਤੁਸਾਰ ਸਮਾਜੁ॥੨੬॥ ਗੋਰੀ ਅਰੁ ਬਾਰੂਦ ਬਹੁ ਸਭਿਹਿਨਿ ਕੋ ਦੀਜੈ। ਗਮਨ ਦੂਰ ਹਿਤ ਹਯਨਿ ਕੋ ਆਸੂਦੇ ਕੀਜੈ’। ਇਸ ਬਿਧਿ ਖਾਂਨ ਵਜੀਦ ਬਹੁ ਤੁਸਾਰੀ ਕਰਿਵਾਈ। ਇਤ ਸਤਿਗੁਰ ਸਭਿ ਜਾਨਿਕੈ ਚਿਤਵੈਤਿ ਲਰਾਈ॥ ੨੭॥–ਦੁਰਗ ਹੋਇ ਗਾਵੈ ਮਹਾਂ ਮੇਲਹਿ ਘਮਸਾਨਾ। ਰਚਿ ਸੈਗ੍ਰਾਮ ਬਿਸਾਲ ਕੋ ਮਾਰਹਿ ਤੁਰਕਾਨਾ। ਇਹਾਂ ਆਇ ਹਮ ਬਾਸ ਕਿਯ ਸੇਵਾ ਬਹੁ ਕੀਨੀ।ਨਗਰੀ ਨਹਿ ਲੁਟ ਜਾਇ ਤਿਹ ਥਿਰਤਾ ਹਮ ਲੀਨੀ॥੨੮॥ਚਾਕਰ ਰਹਿ ਬੈਰਾਡ਼ ਬਹੁਸਭਿਵਹਿਰਉਤਾਰੇ–। ਰੱਛ ਚਹਤਿ ਹੈਂ ਜਨਨ ਕੀ ਚਢਿ ਚਲਨਿ ਬਿਚਾਰੇ[1]।–ਨਤੁ ਇਹਠਾਂ ਰਣ ਪਰੈ ਗੌ, ਰੱਯਤ ਨਰ ਆਦੀ। ਸ਼ੱਤ੍ਰੁ ਇਨਹਿ ਦੁਖ ਦੇਹਿੰਗੇ ਰਾਹਕ ਬੁਨਿਯਾਦੀ[2]–॥੨੯॥ ਪਰਮਸਿੰਘ ਅਰੁ ਧੌਰਮ ਸਿੰਘ ਰੂਪੇ ਕੇ ਦੋਈ। ਅਪਰ ਸਿੰਘ ਭੇ ਸੈਂਕਰੇ ਪ੍ਰੇਮੀ ਸਿਖ ਜੋਈ। ਪੁਨ ਲਖਮੀਰ ਸ਼ਮੀਰ ਕੌ, ਤੈ ਭ੍ਰਾਤ, ਬੁਲਾਏ। ‘ਚਢਨੋ ਚਹਤਿ ਹਮ ਇਹਾਂ ਤੇ ਦੇਖਨਿ ਅਗਵਾਏ ॥੩੦॥ ਗ੍ਰਾਮ ਤੁਮਾਰੇ ਧਾਮ ਮਹਿ ਥਿਰ ਹ੍ਵੈ ਸੁਖ ਪਾਏ। ਲਰਹਿਂ ਅਬਹਿ ਤੁਰਕਾਨ ਸਨ ਰਿਪੁ ਹ੍ਵੈਂ ਸਮੁਦਾਏ। ਸ਼ਸਤ੍ਰ ਚਲਹਿ ਮਾਰਨ ਮਰਨ ਘਾਲਹਿ ਘਮਸਾਨਾ। ਤੁਮ ਕੌ ਪਰਹਿ ਬਿਖਾਦ ਤਬਿ ਉਮਡ਼ਹਿ ਤੁਰਕਾਨਾ ॥ ੩੧ ॥ ਹੋਤੁ ਬਿਚਾਰਨ ਹਮ ਕਰਨੋ ਆਗੈ ਹਮ ਜਾਵੈ [3]।ਦੁਰਗ ਲੇਹਿ ਕੈਵਹਿਰ ਹੀਮਿਲ ਜੰਗ ਮਚਾਵੈਂ’। ਸੁਨਿ ਕਰ ਜੋਰਤਿ ਕਹਤਿ ਭੇ‘ਹਮ ਹੈਂ ਅਨੁਸਾਰੇ। ਪ੍ਰਭੂ ਜੀ ! ਰਾਵਰਿ ਸਾਥ ਹੈਂ ਲਰ ਮਰਹਿਂ ਕਿ ਮਾਰੇਂ’॥੩੨॥ਸਤਿਗੁਰ ਸੁਨਿਕੈ ਤਿਨਹੁੰ ਤੇ ਬਹੁ ਭਾਂਤਿ ਸਰਾਹੇ‘ਕੁਲ ਤੁਮਰੀ ਮਹਿ ਸਿੰਘ ਹ੍ਵੈਂ ਰਣ ਕਰਹਿਂ ਉਮਾਹੇ। ਅਬਿ ਸੁਖ ਸੋਂ ਘਰ ਮਹਿਂ ਥਿਰਹੁ ਇਹ ਥਲ ਦਿਢ ਹੋਵੈ। ਜੋ ਚਢਿ ਆਵੈ ਤੁਮਹੁ ਪਰ ਪਤ ਅਪਨੀ ਖੋਵੈ॥੩੩॥ਖੇਤ ਜੀਤ ਕੋ ਗ੍ਰਾਮ ਨਰ ਸ਼ੱਤ੍ਰੂਨਿ ਤੇ ਪਾਵੈ[4]। ਨਾਮ ਲੋਹਗਡ਼* ਹੋਇਗੋ ਦਿਨ ਪ੍ਰਤਿ ਬਿਦਤਾਵੈਂ’। ਇਮੰ ਕਹਿ

---

[1]ਜਨਾਂ (ਦਾਸਾਂ) ਦੀ ਰੱਖਿਆ ਚਾਹੁੰਦੇ ਹਨ ਇਸ ਲਈ ਏਥੋਂ ਚੜ੍ਹ ਚੱਲਣ ਦੀ ਸੋਚ ਰਹੇ ਹਨ। [2]ਮੁੱਢ ਦੇ ਜ਼ਿਮੀਂਦਾਰ ਹਨ ।[3]ਭਾਵ ਅਸਾਂ ਨੇ ਵਿਚਾਰ ਕੀਤੀ ਹੈ, ਇਸ ਕਾਰਨ ਅਸੀਂ ਅੱਗੇ ਜਾਂਦੇ ਹਾਂ। [4]ਰਣ ਵਿਚ ਵੈਰੀਆਂ ਤੇ ਜਿੱਤ ਪਾਉਣਗੇ ਪਿੰਡਾਂ ਦੇ ਲੋਕੀਂ।

*ਇਹ ਗੁਰਦਵਾਰਾ ਦੀਨੇ ਮੌਜੂਦ ਹੈ।

ਕਰੁਨਾ ਬਹੁ ਕਰੀ ਦੇ ਖੁਸ਼ੀ ਬਿਸਾਲੋ।'ਹਮ ਸਹਾਇ ਪਰਲੋਕ ਮਹਿ ਦੁਖਤੇ ਰਖਵਾਲੇ' ॥ ੩੪ ॥ ਇਮ ਕਹਿ ਤਮਾਰੀ ਪ੍ਰਭੁ ਕਰੀ ਹਯ ਜ਼ੀਨ ਪਵਾਏ। ਹਯ, ਪੈਦਲ ਸੈਨਾ ਸਕਲ ਤਨ ਸਸ਼ਤ੍ਰ ਸਜਾਏ। ਭਏ ਅਰੂਢਨਿ ਦੇ ਖੁਸ਼ੀ ਸਭਿਬੈਦਨ ਠਾਨੀ।ਗਏ ਦੂਰਲਗਿ ਸੰਗ ਨਰ ਬਿਛੁਰਨਿ ਦੁਖ ਮਾਨੀ॥੩੫ ॥ ਪੁਨ ਸਭਿ ਕੋ ਮੋਰਨ ਕਰਜੋ ਬਿਛੁਰਤਿ ਵਧਿ ਪ੍ਰੇਮਾ।ਸਿੱਖੀ ਗੁਰਮਤਿ ਉਰ ਧਰੀ ਭੋ ਉਚਿਤ ਸੁ ਛੇਮਾਂ। ਗੁਰੂ ਦਸਮ ਪਤਿਸ਼ਾਹੁ ਕੀ ਮੈਂ ਕਥਾ ਬਨਾਈ। ਰੁੱਤਾਂ ਖਟ ਪੂਰਨ ਕਰੀ ਸ਼ੁਭ ਗਿਰਾ ਅਲਾਈ ॥ ੩੬ ॥ ਪਾਧੜੀ ਛੰਦ ॥ ਇਹ ਪਠਤਿ ਸੁਨਤਿ ਨਰ ਧਾਰਿ ਪ੍ਰੇਮਾਹਤਿ ਬਿਘਨ ਲੋਕ ਪਰਲੋਕ ਛੇਮ[1]। ਮਨ ਬਿਪਨ ਬਿਖੈ ਅਘ ਮ੍ਰਿਗਨ ਸਿੰਘ[2]। ਦੇ ਅਨੰਦ ਰਿਦੇ ਸੰਤੋਖ ਸਿੰਘ॥੩੭॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਖਸ਼ਟਮ ਰੁਤੇ ਕਵਿ ਸੰਤੋਖ ਸਿੰਘ ਵਿਰਚਤਾਯਾਂ ਭ੍ਰਾਖ੍ਯਾਯਾਂ 'ਦੀਨੇ ਤੇ ਚਢਨ' ਪ੍ਰਸੰਗ ਬਰਨਨੰ ਨਾਮ ਅਸ਼ਟ ਪੰਚਾਸਤੀ ਅੰਸੂ ਮਸਤ ਸ਼ੁਭ ਮਸਤੁ ॥ ੫੮ ॥

ਛੇਵੀਂ ਰੁਤ ਸਮਾਪਤ ਹੋਈ।

[1]ਇਸ ਲੋਕ ਦੇ ਬਿਘਨ ਦੂਰ ਹੋਣਗੇ ਤੇ ਪਰਲੋਕ ਵਿਚ ਮੁਕਤੀ (ਮਿਲੇਗੀ)। [2]ਮਨ ਰੂਪੀ ਵਨ ਵਿਚ ਪਾਪ ਰੂਪੀ ਮ੍ਰਿਗ ਨੂੰ ਸ਼ੇਰ ਵਤ (ਹੋਕੇ ਢੁੱਕੇਗੀ ਇਹ ਕਥਾ)।

ਪਹਿਲਾ ਅੰਨ ਚਾਲਮਾ

*੧ ਓ ਸਤਿਗੁਰ ਪ੍ਰਸਾਦਿ† ॥ ੧ ਓ ਸ਼੍ਰੀ ਵਾਹਿਗੁਰੂ ਜੀ ਕੀ ਫਤੇ† ॥

ਅਥ ਪੂਰਬ ਅੰਨ‡ ਲਿਖਯਤੇ।

ਅਰਥ–ਹੁਣ ਪਹਿਲਾ ਅੰਨ (ਦਖਣਾਯਨ) ਲਿਖਦੇ ਹਾਂ।

੧. ਇਸ਼ਟ ਦੇਵ–ਸ਼੍ਰੀ ਅਕਾਲ ਪੁਰਖ–ਮੰਗਲ।

ਦੋਹਰਾ ॥ ਦਯਾ ਦਯਾਨਿਧਿ ਕੀ ਭਈ ਉੱਦਮ ਦਯਾ ਬਿਸਾਲ।
ਚਹਯੋ ਗ੍ਰੰਥ ਪੂਰਨ ਕੀਯੋ ਪੂਰਨ ਪ੍ਰਭੂ ਅਕਾਲ ॥ ੧ ॥

ਅਰਥ–(ਜੋ) ਗ੍ਰੰਥ (ਕਿ ਮੈਂ ਰਚਣਾ) ਚਾਹਿਆ ਸੀ, ਸੋ ਪੂਰਨ ਪ੍ਰਭੂ ਅਕਾਲ ਨੇ ਪੂਰਨ ਕਰਦਾ ਲਿਆ ਹੈ, (ਇਹ ਮੇਰੇ ਘਰ) ਦਇਆ ਨਿਧਿ ਦੀ ਕਿਰਪਾ ਹੋਈ ਹੈ (ਜਿਸ ਨੇ ਇਤਨਾ) ਵਡਾ ਉੱਦਮ ਬਖਸ਼ਿਆ।

---

*ਛਾਪੇ ਦੇ ਨੁਸਖੇ ਵਿਚ ਇਸ ਤੋਂ ਪਹਿਲਾਂ 'ਸ਼੍ਰੀ ਅਕਾਲ ਪੁਰਖ ਜੀ ਸਹਾਇ' ਛਪਿਆ ਹੋਇਆ ਹੈ, ਜੋ ਕਿਸੇ ਲਿਖਤੀ ਨੁਸਖੇ ਵਿਚ ਦੇਖਣ ਵਿਚ ਨਹੀਂ ਆਇਆ।

†ਦੋਹਾਂ ਮੰਗਲਾਂ ਦੀ ਵਯਾਖਿਆ ਪਿੱਛੇ ਆ ਚੁਕੀ ਹੈ ਦੇਖੋ ਰਾਸ ਤੀਜੀ ਦਾ ਆਦਿ।

‡ਅੰਨ=ਅਯਨ=ਪਥ, ਰਸਤਾ, ਡਾਕ, ਬਰਸ ਦਾ ਅੱਧ। ਜਦੋਂ ਸੂਰਜ ਉੱਤਰ ਰੁਖ ਤੇ ਦੱਖਣ ਰੁਖ ਰਹਿੰਦਾ ਡਾਸਦਾ ਹੈ ਜੋ ਸੂਰਜ ਦੀ ਚਾਲ ਮੁਜਬ ਗਿਣੀਂਦਾ ਹੈ। ਲਗ ਪਗ ੬–੧੦ ਪੋਹ ਤੋਂ ੬ ਯਾ ਦਸ ਹਾੜ ਤਕ ਉਤਰਾਯਣ ਤੇ ੬–੧੦ ਹਾੜ ਤੋਂ ੬–੧੦ ਪੋਹ ਤਕ ਦਖਣਾਯਨ। ਉਤਰਾਯਣ=ਮਕਰ ਤੋਂ ਮਿਥਨ ਤਕ ਛੇ ਰਾਸ਼ੀਆਂ, ਜਦੋਂ ਸੂਰਜ ਉੱਤਰ ਨੂੰ ਝੁਕਾਉ ਰਖਦਾ ਹੈ। ਦਖਣਾਯਣ=ਕਰਕ ਤੋਂ ਧਨ ਤਕ ਛੇ ਰਾਸ਼ੀਆਂ, ਜਦੋਂ ਸੂਰਜ ਦੱਖਣ ਨੂੰ ਝੁਕਾਉ ਰਖਦਾ ਹੈ। ਪੱਛਮੀ ਤ੍ਰੀਕਾਂ ਮੁਜਬ ਸੂਰਜ ੨੨ ਦਸੰਬਰ ਨੂੰ ਉੱਤਰ ਰੁਖ ਪਕੜਦਾ ਹੈ ਇਹ ਸਭ ਤੋਂ ਛੋਟਾ ਦਿਨ ਹੁੰਦਾ ਹੈ, ਫਿਰ ਵਧਦਾ ਵਧਦਾ ੨੧ ਜੂਨ ਨੂੰ ਉੱਤਰੀ ਅਯਣ ਦੀ ਹੱਦ ਤੱਕ ਅੱਪੜ ਜਾਂਦਾ ਹੈ। ੨੧ ਜੂਨ ਸਭ ਤੋਂ ਵੱਡਾ ਦਿਨ ਹੁੰਦਾ ਹੈ। ਇਸੀ ਤਰ੍ਹਾਂ ਫਿਰ ਸੂਰਜ ਦੱਖਣ ਦੀ ਗਤੀ ਪਕੜਦਾ ਹੈ ਤੇ ੨੩ ਦਸੰਬਰ ਦੇ ਕਰੀਬ ਦੱਖਣੀ ਅਯਨ ਦੀ ਹੱਦ ਤੇ ਅੱਪੜਦਾ ਹੈ। ਗ੍ਰੰਥ ਦਾ ਨਾਮ 'ਗੁਰ ਪ੍ਰਤਾਪ ਸੂਰਜ' ਹੋਣ ਕਰਕੇ ਇਸ ਦੇ ਅੰਤਲੇ ਦੋ ਖੰਡਾਂ ਦਾ ਨਾਮ ਕਵਿ ਜੀ ਨੇ ਅਯਨ ਰਖਿਆ ਹੈ। ਇਸੇ ਅੰਸ਼ੂ ਦੇ ਅੰਕ ੮ ਵਿਚ ਕਵਿ ਜੀ ਨੇ ਕ੍ਰਮ 'ਦਛਣਾਯਨ ਤੇ ਉਤ੍ਰਾਯਨ' ਦਿਤਾ ਹੈ ਅਤੇ ਦੂਸਰੇ ਅੰਸ਼ ਵਿਚ ਕਿਤੇ ਕਿਤੇ ਪਦ ਉਤ੍ਰਾਯਨ ਆਇਆ ਹੈ, ਇਸ ਤੋਂ ਸਪਸ਼ਟ ਹੋ ਗਿਆ ਕਿ 'ਪੂਰਬ ਅੰਨ' ਤੋਂ ਕਵਿ ਜੀ ਦਾ ਭਾਵ 'ਦਖਣਾਯਨ' ਤੋਂ ਹੈ। [ਸ਼ਿਸ਼ਃ, ਅਯਨ=ਰਸਤਾ। ਸੂਰਜ ਦਾ ਰਸਤਾ]। (ਦੇਖੋ=ਰੁਤ ੧, ਅੰਸ਼ੂ ੧, ਅੰਕ ੧੬ ਦੇ ਪਦਾਰਥ)।

੨. ਇਸ਼ ਗ੍ਰੰਥ—ਸ਼੍ਰੀ ਗੁਰੂ ਨਾਨਕ ਦੇਵ ਜੀ—ਮੰਗਲ।

ਕਵਿੱਤ—ਬੇਦੀ ਬੰਸ ਕੁਖਨ ਜੋ ਪੁਖਨ ਅਦੁਖਨ ਸੋ ਤਿਮਰ ਕਲੁਖਨ ਪਖੰਡ ਛਪਿ ਤਾਰੇ ਹੈਂ। ਪੀਰ ਸਿੱਧ ਧੀਰ ਕਰਾਮਾਤ ਕੇ ਗਹੀਰ ਗਨ ਮਾਨ ਸੈਲ ਚਢੇ ਗੁਰੂ* ਨਾਨਕ ਉਤਾਰੇ ਹੈਂ। ਦੇਸ਼ਨਿ ਬਿਦੇਸ਼ ਫਿਰ ਜੰਬੁਦੀਪ ਦੀਪ ਸਮੁ ਕੀਨੇ ਹੈਂ ਕਰੋਰੋਂ ਸਿੱਖ ਭਵਜਲ ਤਾਰੇ ਹੈਂ। ਜਸੁ ਬਿਸਤਾਰੇ ਭਾਰੇ,ਬਿਸ਼ੈ ਬਿਸ ਤਾਰੇ ਬਹੁ,ਖੋਲਿ ਮੋਹ ਤਾਰੇ,ਬਾਦੀ ਬਾਦ ਕਰਤਾਰੇ ਹੈਂ।੨।

ਪੁਖਨ=ਸੂਰਜ। ਕਲੁਖਨ=ਪਾਪ। ਧੀਰ=ਧੀਰਜੀ, ਬੁੱਧੀਮਾਨ।
ਗਹੀਰ=ਡੂੰਘੇ, ਵੱਡੇ, ਸਮੁੰਦਰ, ਨਿਧਿ। ਸੈਲ=ਪਹਾੜ। ਟੀਲਾ।
ਉਤਾਰੇ ਹੈਂ=ਹੇਠਾਂ ਆਂਦੇ। ਮਨ ਤੋਂ ਹੇਠਾਂ ਲਿਆਉਣਾ, ਨੀਮ੍ਰਤਾ ਭਾਉ ਭਗਤੀ ਵਿਚ ਲਜਾਉਣਾ ਹੈ। ਤਾਰੇ ਹੈਂ=ਤਾਰ ਦਿੱਤੇ, ਪਾਰ ਲਾਏ, ਉਧਾਰੇ।
ਬਿਸਤਾਰੇ=ਬਿਸ ਤਾਰੇ=ਵਿਖ+ਉਤਾਰੇ=ਜ਼ਹਿਰ ਲਾਹ ਦਿੱਤੀ। (ਅ ਬਿਸ਼ੈ ਬਿਸ ਤਾਰੇ=ਵਿਸ਼ਿਆਂ ਦੀ ਵਿਸ ਤਾਰ ਲਈ ਭਾਵ ਨਿਤਾਰ ਲਈ, ਦੂਰ ਕੀਤੀ।
ਤਾਰੇ=ਜੰਦੇ। ਮੋਹ ਦੇ ਜੰਦੇ ਖੁਹਲਣੇ=ਆਪਣੀ ਹਉਮੈਂ ਵਿਚ ਮਗਨ ਤੇ ਮੈਂ ਤੇ ਮੇਰੀ ਦੇ ਮੋਹ ਵਿਚ ਫਸਿਆਂ ਨੂੰ 'ਵਿਸ਼ਾਲ ਚਿੱਤੀ ਤੇ ਨਾਮ' ਦੀ ਜਾਗ੍ਰਤ ਦੇਣੀ ਹੈ।
ਡਾਹੇ ਹੈਂ=ਤਾੜੇ ਹਨ। ਯੁਕਤੀ ਤੇ ਦਲੀਲ ਦੇ ਬਲ ਨਾਲ ਬਗੜਾਲੂਆਂ ਨੂੰ ਸਿੱਧਿਆਂ ਕੀਤਾ।

ਅਰਥ—ਵੇਦੀਆਂ ਦੀ ਵੰਸ਼ ਦੇ ਜੋ ਭੂਸ਼ਣ ਹਨ ਸੋ ਦੁਖਣ ਰਹਿਤ ਸੂਰਜ ਸਮਾਨ (ਪ੍ਰਕਾਸ਼ਮਾਨ ਹੋਏ, ਉਨ੍ਹਾਂ ਨੂੰ ਵੇਖਕੇ) ਪਾਪਾਂ ਰੂਪੀ ਹਨੇਰਾ ਤੇ ਪਖੰਡ ਰੂਪੀ ਤਾਰੇ ਛਪ ਗਏ। (ਹਾਂ, ਉਸ) ਗੁਰੂ ਨਾਨਕ ਨੇ ਪੀਰ ਤੇ ਸਿੱਧ ਜੋ ਬੁੱਧੀਮਾਨ ਤੇ ਕਰਾਮਾਤ ਦੀ ਨਿਧਿ ਸਨ (ਤੇ ਜੋ) ਸਾਰੇ (ਇਨ੍ਹਾਂ ਤਾਕਤਾਂ ਕਰਕੇ) ਮਾਨ ਦੇ ਟਿੱਲੇ ਤੇ ਚੜ੍ਹੇ ਹੋਏ ਸਨ (ਨਿੰਮ੍ਰਤਾ ਤੇ ਭਾਉ ਭਗਤੀ ਦੀ ਪੱਧਰ ਤੇ) ਉਤਾਰ ਆਂਦੇ। (ਹਾਂ ਸ਼੍ਰੀ ਗੁਰੂ ਨਾਨਕ ਨੇ) ਸ੍ਵਦੇਸ਼ਾਂ ਬਦੇਸ਼ਾਂ ਵਿਚ ਫਿਰਕੇ ਜੰਬੂ ਦੀਪ ਵਿਚ (ਆਪਣੀ ਜੋਤ ਲਾਕੇ) ਕਰੋੜਾਂ ਜੀਵ ਦੀਵੇ (ਨਾਲ ਦੀਵਾ ਜਗਾਉਣ) ਸਮਾਨ ਜਗਾਕੇ ਸਿੱਖ (ਬਣਾਕੇ) ਭਉਜਲ ਤੋਂ ਤਾਰੇ ਹਨ।

ਅਨੇਕਾਂ ਵਿਸ਼ਿਆਂ ਦੀ ਵਿਖ ਉਤਾਰ ਦਿੱਤੀ ਤੇ ਬਗੜਾਲੂਆਂ ਨਾਲ ਬਹਿਸਾਂ (ਤਕ) ਕਰ (ਐਸਾ) ਤਾੜਿਆ ਹੈ ਕਿ ਉਨ੍ਹਾਂ ਦੇ ਮੋਹ ਰੂਪੀ ਜੰਦਰੇ ਖੁਹਲ ਦਿੱਤੇ, (ਹਾਂ ਐਸੇ ਗੁਰੂ ਨਾਨਕ ਦਾ) ਡੰਕਾ ਜਸ ਸਾਰੇ ਫੈਲ ਰਿਹਾ ਹੈ (ਕਿ ਓਹ ਦਾਸਾਂ ਦੇ ਸਹਾਯਕ ਹਨ ਸੋ ਮੇਰੇ ਭੀ ਸਹਾਯਕ ਹਨ। ਇਹ ਭਾਵ ਅਗਲੇ ਛੰਦ ਦੇ ਅਖੀਰ ਤੋਂ ਇਸ ਛੰਦ ਪਰ ਘਟਦਾ ਸਹੀ ਹੋ ਰਿਹਾ ਹੈ।)

*ਪਾ:—ਬਾਵੇ।

੨. ਇਸ਼੍ਟ ਗੁਰੂ—ਨੰ ਗੁਰੂ ਸਾਹਿਬਾਂ ਦਾ—ਮੰਗਲ।

ਭਏ ਗੁਰੂ ਅੰਗਦ ਅਨੰਦਮਯ ਬਿਲੰਦ ਮਨ, ਸਤਿਗੁਰੂ ਅਮਰ ਸਿਮਰ ਸੁਖ ਭਾਰੇ ਹੈਂ। ਗੁਰੂ ਰਾਮਦਾਸ ਆਸ ਪੂਰੀ ਲਖਿ ਦਾਸ ਨਿਜ, ਬਿਘਨ ਬਿਸ਼ਾਲ* ਗੁਰੂ ਅਰਜਨ ਨਿਵਾਰੇ ਹੈਂ। ਸ਼੍ਰੀ ਹਰਿਗੋਬਿੰਦ ਚੰਦ ਖੰਦਨੀਯ ਦੁੰਦ ਮੰਦ†ਗੁਰੂ ਹਰਿਰਾਇ ਹਰਿਕ੍ਰਿਸ਼ਨ ਉਦਾਰੇ ਹੈਂ। ਨੌਮੇ ਪਾਤਿਸ਼ਾਹਿ ਸ਼੍ਰੀ ਗੁਬਿੰਦ ਸਿੰਘ ਰਿਪੂ ਦਾਹ ਪੂਰੀ ਕੀਨਿ ਚਾਹ,ਜੋ‡ਸਹਾਯਕ ਹਮਾਰੇ ਹੈਂ।੨।

{ਖੰਦ=ਕਟ। ਮੰਦ=ਮੰਦ ਕਰਨਾ, ਦੂਰ ਕਰਨਾ। ਰਿਪੂ ਦਾਹ=ਵੈਰੀ ਨਾਸ਼ਕ।}

ਅਰਥ—ਆਨੰਦ ਸਰੂਪ ਤੇ ਉੱਚੇ ਮਨ ਵਾਲੇ ਸ਼੍ਰੀ ਗੁਰੂ ਅੰਗਦ ਜੀ (ਮੇਰੇ ਸਹਾਈ§) ਹੋਏ ਹਨ, ਸਤਿਗੁਰ ਅਮਰ ਜੀ ਨੂੰ ਸਿਮਰਕੇ (ਮੈਂ) ਭਾਰੀ ਸੁਖ (ਪਾਏ) ਹਨ। ਗੁਰੂ ਰਾਮਦਾਸ ਜੀ ਨੇ ਆਪਣਾ ਦਾਸ ਜਾਣਕੇ (ਮੇਰੀ) ਆਸ ਪੂਰੀ ਕੀਤੀ ਹੈ, (ਤੇ ਸ਼੍ਰੀ) ਗੁਰੂ ਅਰਜਨ ਜੀ ਨੇ (ਮੇਰੇ) ਬੜੇ ਬੜੇ ਵਿਘਨ ਨਿਵਾਰ ਦਿੱਤੇ ਹਨ। ਖੰਡਨਾ ਯੋਗ ਸ਼੍ਰੀ ਹਰਿਗੋਬਿੰਦ ਚੰਦ ਜੀ (ਮੇਰੇ) ਕਸ਼ਟਾਂ ਨੂੰ ਮੰਦ ਕਰਦੇ (ਰਹੇ) ਤੇ ਗੁਰੂ ਹਰਿਰਾਇ ਤੇ (ਗੁਰੂ) ਹਰਿਕ੍ਰਿਸ਼ਨ ਜੀ (ਪਦਾਰਥ ਲੋੜਾਂ ਦੇ ਪੂਰਨ ਵਿਚ ਮੇਰੇ ਵਲ ਮਹਾਂ) ਉਦਾਰ ਰਹੇ ਹਨ। ਨੌਵੇਂ ਸਤਿਗੁਰ (ਤੇਗ ਬਹਾਦਰ ਜੀ ਤੇ) ਵੈਰੀ ਨਾਸ਼ਕ ਸ਼੍ਰੀ (ਗੁਰੂ) ਗੋਬਿੰਦ ਸਿੰਘ ਜੀ ਨੇ (ਗ੍ਰੰਥ ਪੂਰਕ ਦੀ ਤੇ ਹੋਰ ਸਭ) ਚਾਹ ਪੂਰੀ ਕੀਤੀ ਹੈ, (ਐਸੇ ਹਨ ਸਾਡੇ ਸਤਿਗੁਰ ਕਿ) ਜੋ ਸਾਡੇ ਸਹਾਯਕ (ਹਨ)।

ਦੋਹਰਾ—ਬ੍ਰਿੰਦ ਅਰਿੰਦਮ, ਕੰਦਿ ਸੁਖ ਪਦ ਅਰਬਿੰਦ ਮੁਕੰਦ।
ਅਭਿਬੰਦਨ ਕਰ ਬੰਦਿਕੈ ਦੇਹੁ ਅਨੰਦ ਬਿਲੰਦ ॥੪॥

{ਬ੍ਰਿੰਦ=ਸਮੂਹ, ਸਾਰੇ। ਅਰਿੰਦਮ=ਵੈਰੀਆਂ ਨੂੰ ਦਮਨ ਕਰਨ ਵਾਲੇ। ਕਰਬੰਦਿਕੈ=ਹਥ ਜੋੜਕੇ।}

ਅਰਥ—(ਐਸੇ ਗੁਰੂ ਸਾਹਿਬਾਂ ਦੇ) ਸੁਖ ਸਰੂਪ ਤੇ ਸਾਰੇ ਵੈਰੀਆਂ ਨੂੰ ਦਮਨ ਕਰਨ ਵਾਲੇ ਮੁਕਤੀ ਦੇ ਦਾਤਾ ਚਰਨਾਂ ਕਵਲਾਂ ਨੂੰ ਹੱਥ ਜੋੜਕੇ ਨਮਸਕਾਰ ਕਰਦਾ ਹਾਂ (ਤੇ ਅਰਦਾਸ ਕਰਦਾ ਹਾਂ ਕਿ ਮੈਨੂੰ ਹੁਣ) ਉੱਚਾ ਅਨੰਦ (ਪਰਮਾਨੰਦ) ਬਖਸ਼ੋ।

[ਗੁਰ ਪ੍ਰਤਾਪ ਸੂਰਜ ਦੇ ਰੂਪਕ ਦੀ ਵਜਾਖਯਾ]

ਸ਼੍ਰੀ ਨਾਨਕ ਪਰਕਾਸ਼ ਕੋ ਪ੍ਰਥਮ ਕੀਨਿ ਇਤਿਹਾਸ।
ਪੁਨ ਅਸ਼ਟਹੁ ਗੁਰ ਕੇ ਕਰੇ ਰਚਿ ਕਰਿ ਦ੍ਵਾਦਸ਼ ਰਾਸਿ॥੫॥

---

*ਪਾ:-ਬਿਨਾਸ਼। †ਪਾ:-ਦੁੰਦ ਪਦ। ‡ਪਾ:-ਤੇ, ਤੈ।

§ਦੂਸਰੀ ਤੁਕ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਕਵਿ ਜੀ ਆਪਣੇ ਪਰ ਗੁਰੂ ਸਾਹਿਬਾਂ ਦੀ ਕ੍ਰਿਪਾਲਤਾ ਨੂੰ ਵਰਣਨ ਕਰ ਰਹੇ ਹਨ।

ਅਰਥ–ਪਹਿਲੇ ਮੈਂ ਸ੍ਰੀ ਗੁਰ ਨਾਨਕ ਪ੍ਰਕਾਸ਼ (ਵਿਖੇ ਗੁਰੂ ਨਾਨਕ ਦੇਵ ਜੀ ਦਾ) ਇਤਿਹਾਸ (ਕਥਨ) ਕੀਤਾ, ਫਿਰ ਅੱਠਾਂ ਗੁਰਾਂ ਦੇ (ਇਤਿਹਾਸ) ਬਾਰਾਂ ਰਾਸਾਂ ਰਚਕੇ (ਵਰਣਨ) ਕੀਤੇ।

ਬਹੁਰ ਖਸ਼ਟਿ ਰੁਤਿ ਕੋ ਬਿਖੇ ਦਸਮੇ ਗੁਰੂ ਬਿਲਾਸ।
ਜਨਮ ਆਦਿ ਤੇ ਰਚਿ ਭਲੇ ਕਵਿਤਾ ਕੀਨਿ ਪ੍ਰਕਾਸ਼॥੬॥

ਅਰਥ–ਫਿਰ ਛੇ ਰੁੱਤਾਂ ਦੇ ਵਿਚ ਦਸਮੇ ਗੁਰਾਂ ਦਾ ਵਿਲਾਸ ਜਨਮ ਆਦਿ ਤੋਂ ਲੈ ਕਵਿਤਾ ਵਿਚ ਰਚਕੇ ਵੰਗੀ ਤਰ੍ਹਾਂ ਪ੍ਰਕਾਸ਼ ਕੀਤਾ ਹੈ।

ਰਹੀ ਕਥਾ ਅਬਿ ਸ਼ੇਸ਼ ਜੋ ਤਿਸ ਹਿਤ ਅੰਨ ਬਨਾਇ।
ਬਰਨੋਂ ਸਰਬ ਪ੍ਰਸੰਗ ਕੋ ਸਾਰਸੁਤੀ ਉਰ ਧਰਾਇ* ॥ ੭॥

ਅਰਥ–ਜੋ ਕਥਾ ਹੁਣ ਬਾਕੀ ਰਹਿ ਗਈ ਹੈ ਉਸ ਲਈ ਅੰਨ ਬਣਾਕੇ (ਬਾਕੀ ਦੇ) ਸਾਰੇ ਪ੍ਰਸੰਗ ਨੂੰ ਵਰਣਨ ਕਰਦਾ ਹਾਂ, ਸਾਰਦਾ ਨੂੰ ਦਿਲ ਵਿਚ ਧਰਾਇਕੇ।

ਦਛਲਾਇਨ ਉਤਰਾਇਨੈ ਸੰਮਤ ਕੋ ਦੁਇ ਅੰਨ।
ਇਤ ਉਤ ਸੂਰਜ ਹੋਨਿ ਤੇ ਜਾਨਤਿ ਹੈਂ ਬੁਧਿ ਅੰਨ॥ ੮॥

{ ਅੰਨ=ਅਯਨ। (ਦੇਖੋ ਰੁਤ ੧ ਅੰਸ਼ੁ ੧ ਅੰਕ ੧੬ ਦੇ ਪਦ ਅਰਥ)।
ਅੰਨ=ਠੀਕ, ਵੰਗੀ ਤਰ੍ਹਾਂ, ਚੁ-ਬਨੁ [ਅਃ, ਅੰਨ] (ਅ) ਘਰ।
ਬੁਧਿ ਅੰਨ=ਬੁੱਧੀ ਦਾ ਘਰ, ਬੁਧਿਮਾਨ। }

ਅਰਥ–ਦਖਣਾਇਨ ਤੇ ਉਤਰਾਇਣ ਸਾਲ ਦੇ ਦੋ ਅੰਨ ਸੂਰਜ ਦੇ ਇਧਰ (ਦੱਖਣ ਰੁਖ) ਤੇ ਉਧਰ (ਉੱਤਰ ਰੁਖ) ਹੋਣ ਤੇ ਬਣਦੇ ਹਨ, ਬੁੱਧੀਵਾਨ ਇਹ ਗਲ ਵੰਗੀ ਤਰ੍ਹਾਂ ਜਾਣਦੇ ਹਨ।

ਗੁਰ ਪ੍ਰਤਾਪ ਸੂਰਜ ਕਥੋ ਇਹੀ ਨਾਮ ਧਰਿ ਦੀਨਿ।
ਯਾਂ ਤੇ ਸਿਖ ਸੰਗਤਿ ਲਖਹੁ ਇਮ ਕਵਿ ਬਿਨਤੀ ਕੀਨਿ॥ ੯॥

ਅਰਥ–(ਗੁਰਾਂ ਦੇ) ਪ੍ਰਤਾਪ ਨੂੰ (ਮੈਂ) ਸੂਰਜ ਦੇ (ਰੂਪਕ ਵਿਚ) ਕਥਨ ਕੀਤਾ ਹੈ (ਇਸੇ ਲਈ ਇਸ ਗ੍ਰੰਥ ਦਾ) ਇਹੋ ਹੀ ਨਾਮ (ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ) ਧਰ ਦਿਤਾ ਹੈ। ਇਸ ਕਰਕੇ ਕਵੀ ਨੇ ਬੇਨਤੀ ਕੀਤੀ ਹੈ ਕਿ ਸਾਧ ਸੰਗਤ ਜੀ ਮੈਨੂੰ (ਆਪ ਮੇਰੇ ਆਸ਼ੇ ਨੂੰ) ਸਮਝ ਲਓ।

੪. 'ਕਵਿ-ਸੰਕੇਤ' ਮਿਰਯਾਦਾ ਦਾ ਮੰਗਲ।

ਚੌਪਈ ॥ ਸਾਰਦ ਦਾਸਨ ਸਾਰਦ ਸਾਰਾ। ਪਾਰਦ ਬਰਨੀ ਪਾਰਦ ਪਾਰਾ।

*ਇਹ ਦੋਹਾ ਛਾਪੇ ਦੇ ਨੁਸਖੇ ਵਿਚ ਹੈ ਪਰ ਪੁਰਾਤਨ ਨੁਸਖਿਆਂ ਵਿਚ ਨਹੀਂ ਮਿਲਿਆ। ੧੯੧੯ ਵਾਲੇ ਵਿਚ ਭੀ ਨਹੀਂ, ਪਰ ੧੯੧੨ ਦਾ ਨੁਸਖਾ ਜਦੋਂ ਮਿਲਿਆ ਤਾਂ ਉਸ ਵਿਚ ਇਹ ਦੋਹਾ ਲਿਖਿਆ ਮਿਲ ਗਿਆ ਹੈ।

ਸਾਰਦ ਬਿਧੁਬਦਨੀ ਹਰਿਦਾਰਿਦ।ਦਾਸਨਿ ਬਰ ਦਾ ਬਰਸਤਿ ਬਾਰਦ॥੧੦॥

ਸਾਰਦ=ਸਾਰਦਾ। ਸਾਰਦ=ਸ੍ਰੇਸ਼ਟ (ਵਸਤੂ ਦੀ) ਦਾਤੀ। ਪਾਰਦ=ਪਾਰਾ। ਪਾਰਾ=ਉਰਵਾਰ ਪਾਰ। ਪਾਰਦ=ਅੰਤ ਦੇਣ ਵਾਲੀ, ਭਾਵ ਵਿਦਜਾ ਦਾਤੀ। ਸਾਰਦ=ਸ਼ਰਦ ਰਿਤੁ ਦੇ। ਬਿਧੁ=ਚੰਦ੍ਰਮਾ। ਬਰਦਾ=ਵਰਦਾਤੀ। ਬਾਰਦ=ਬਦਲ।

ਅਰਥ—ਸਾਰਦਾ (ਆਪਣੇ) ਸਾਰੇ ਦਾਸਾਂ ਨੂੰ ਸ੍ਰੇਸ਼ਟ ਵਸਤੂ (ਸ਼ਾਰਿੱਤਜ ਵਿਦਜਾ) ਦੀ ਦਾਤੀ ਹੈ (ਜਿਸ ਦਾ) ਪਾਰੇ ਵਰਗਾ (ਉੱਜਲ) ਰੰਗ ਹੈ (ਤੇ ਕਾਵਜ ਸਮੁੰਦਰ ਦੇ) ਆਰ ਪਾਰ ਦਾ ਪਾਰ (ਅੰਤ) ਦੇਣ ਵਾਲੀ ਹੈ। ਸਰਦ ਰੁਤ ਦੇ ਚੰਦ੍ਰਮਾਂ ਵਰਗੇ ਮੁਖ ਵਾਲੀ ਦਾਰਿਦ ਦੀ ਹਰਤਾ ਤੇ ਦਾਸ (ਰੂਪ ਕਵੀਆਂ ਨੂੰ ਸ਼ੁਭ ਮਤੀ ਦੀ) ਵਸਦੇ ਬੱਦਲ ਵਾਂਗ ਵਰ ਦਾਤੀ ਹੈ।

ਦੋਹਰਾ॥ *ਸ਼੍ਰੀ ਪ੍ਰਭੁ ਦੀਨੇ ਤੇ ਚਵੈ ਪਿਖਿ ਪਹੁੰਚੇ ਇਕ ਗ੍ਰਾਮ। ਖਰੇ ਹੋਇ ਬੂਝਨਿ ਕਿਯੋ 'ਕਹਾਂ ਗ੍ਰਾਮ ਕੋ ਨਾਮ?' ॥ ੧੧ ॥ ਚੌਪਈ ॥ ਸੁਨਿ ਰਾਹਕ ਭਾਖਜੋ ਤਿਸ ਕਾਲਾ। 'ਇਸੀ ਗ੍ਰਾਮ ਕੋ ਨਾਮ ਰੁਖਾਲਾ'। ਸ਼੍ਰੀ ਗੁਰ ਬਰਜਨ ਕੀਨਸਿ ਤਾਂਹਿ। 'ਨਾਮ ਰੁਖਾਲਾ ਕਹੀਏ ਨਾਂਹਿ ॥ ੧੨ ॥ ਅਬਿ ਤੈ ਕਹੁ ਨਾਮ ਰਖਵਾਲਾ'। ਤ੍ਰਿਸ ਹੀ ਥਲ ਡੇਰਾ ਗੁਰ ਘਾਲਾ। ਸੈਗੀ ਸਿੰਘ ਉਤਰਿ ਥਿਰ ਭਏ। ਤ੍ਰਿਣ ਈਂਧਨ ਇਕਠੇ ਕਰਿ ਲਏ॥੧੩॥ ਤਬਿ ਜਲਾਲ† ਕੇ ਪੰਚ[1] ਬਿਚਾਰਿ ਮਿਲਿਬੇ ਹੇਤ ਹੋਇ ਕਰਿ ਤਯਾਰ। ਦੁਇ ਦੀਰਘ ਘਟ ਪਯ ਤੇ ਭਰਿਕੈ[2]। ਗੁਰ ਪ੍ਰਸਾਦਿ ਕੇਤਿਕ ਲੈ ਕਰਿਕੈ ॥ ੧੪॥ ਆਨਿ ਗੁਰੂ ਪਗਬੰਦਨ ਠਾਨੀ। ਇਕ ਬਰਛੀ ਖਰ ਚਾਰੁ ਮਹਾਨੀ। ਦਈ ਉਪਾਇਨ, ਸ਼੍ਰੀ ਪ੍ਰਭੁ ਲਈ। ਦੇਖਿ ਪ੍ਰਸੰਨ ਖੁਸ਼ੀ ਬਹੁ ਕਈ॥ ੧੫ ॥ ਪਿਖਿ ਰੁਖ ਤਬਿ ਜਲਾਲ ਕੇ ਕਹੈਂ।'ਬੈਰਗ੍ਰਾਮ ਇਨ‡ਸੋਂ ਨਿਤ ਰਹੈ'।ਕਬਿ ਕਬਿ ਤਿਨ ਸਨ ਪਰਹਿ ਲਰਾਈ। ਮਾਰਨ ਮਰਨ ਹੋਇ ਸਮੁਦਾਈ॥੧੬॥ ਸ਼੍ਰੀ ਮੁਖ ਤੇ ਅਬਿ ਕਰਹੁ ਉਚਾਰੀ।ਜਿਸ ਤੇ ਹੋਵੈ ਫਤੇ ਹਮਾਰੀ। ਬਾਕ ਆਪ ਕੇ ਸਫਲੈਂ ਸਦਾ। ਕਹਿਯਹਿ ਜੀਤ ਹੋਇ ਜਦ ਕਦਾ' ॥ ੧੭ ॥ ਸ਼੍ਰੀ ਮੁਖ ਤੇ ਭਾਖਜੋ ਤਿਹ ਸਮੇਂ। 'ਗੁਰ ਘਰ ਕੋ ਰਹੀਅਹਿ ਨਿਤ ਨਿਮੇਂ। ਰਿਪੁ ਸੋਂ ਲਰੇ, ਫਤੇ ਕੋ ਪੈਹੈਂ। ਚੜ੍ਹੀ ਆਇ ਉਤਰਾਇ ਸੁ ਜੈਹੈ' ॥ ੧੮ ॥ ਇਹ ਬਰ ਦਿਯੋ ਹਰਖ ਉਰ ਭਰੇ। ਕੇਤਿਕ ਸੇਵ ਔਰ ਭੀ ਕਰੇ।ਤਿਸ ਪ੍ਰਸ਼ਚਾਤਿ ਲਰੇ ਕਬਿ ਸੋਈ।

[1]ਜਲਾਲ ਪਿੰਡ ਦੇ ਨੰਬਰਦਾਰ। [2]ਦੋ ਵਡੇ ਘੜੇ ਦੁੱਧ ਨਾਲ ਭਰਕੇ। [3]ਇਨ੍ਹਾਂ (ਲਾਗਲੇ) ਪਿੰਡਾਂ ਨਾਲ ਵੈਰ ਰਹਿੰਦਾ ਹੈ। [4]ਭਾਵ ਜੋ ਚੜ੍ਹਕੇ ਆਵੇਗਾ ਓਹ ਹਾਰ ਖਾਕੇ ਜਾਏਗਾ।

*ਹੁਣ ਜੋ ਸਾਖੀਆਂ ਤੁਰੀਆ ਹਨ ਇਨ੍ਹਾਂ ਦੀ ਇਕ ਵਾਰਤਕ ਪੋਥੀ (ਸਾਖੀ ਪੋਥੀ) ਲਿਖਤੀ ਅਸਾਂ ਪਾਸ ਹੈ, ਬਹੁਤ ਕੁਛ ਮਸਾਲਾ ਕਵੀ ਜੀ ਨੂੰ ਓਥੋਂ ਮਿਲਿਆ ਸਹੀ ਹੁੰਦਾ ਹੈ।

†'ਜਲਾਲ'ਰਜਾਸਤ ਨਾਭਾ ਵਿਚ ਇਕ ਪਿੰਡ ਹੈ ਜੋ ਫੂਲ ਤੋਂ ਨੌ ਦਸ ਮੀਲ ਤੇ ਦੀਨੇ ਤੋਂ ਦੋ ਢਾਈ ਕੋਹ ਦੀ ਵਿੱਥ ਤੇ ਹੈ। ‡ਪਾਃ—ਇਕ।

ਰਿਪੁ ਤੇ ਬਿਜੈ ਤਿਨਹੁੰ ਕੀ ਹੋਈ ॥ ੧੯ ॥ ਇਸੀ ਰੀਤਿ ਬਹੁ ਬਰਖ ਬਿਤਾਏ।ਬਿਦਤੋ ਸਿੰਘ ਜਬੈ ਸਮੁਦਾਏ[1] । ਏਕ ਬਾਰ ਦਲ[2] ਤਹਾਂ ਸਿਧਾਰਾ। ਤਬਿ ਜਲਾਲ ਨੇ ਕੀਨਿ ਬਿਗਾਰਾ ॥ ੨੦ ॥ ਨਿਸ ਮਹਿ ਜੁਗ ਸਿੰਘਨ ਕੋ ਮਾਰੇ। ਬਾਜੀ ਪੰਚ ਚੁਰਾਇ ਨਿਕਾਰੇ । ਪ੍ਰਾਤ ਖੌਲਸੇ ਜਾਨਿ ਖੁਟਾਈ। ਭਏ ਅਰੂਢਿ ਨਿਸ਼ਾਨ ਬਜਾਈ ॥੨੧॥ ਮਾਰਨੋ ਪਿਖਿ ਜਲਾਲ ਕੋ ਗ੍ਰਾਮੂ । ਲੂਟੇ ਭਲੀ ਭਾਂਤਿ ਗਨ ਧਾਮੂ । ਤਬਿ ਗੁਰਵਾਕ ਚਿਤਾਰਨ ਲਾਗੇ।"ਕਹਨੋ ਪ੍ਰਥਮ ਕੋ ਜੋ ਹਮ ਤਜਾਗੇ॥੨੨ ॥–ਗੁਰ ਘਰ ਮੰਗ ਨਿਮੇ ਜੋ ਰਹੋ । ਬਿਜੈ ਆਪਨੀ ਜਿਤ ਕਿਤ ਲਹੋ । ਜਬਿ ਏਮੁਖ ਹੋਵਹੁ ਦੁਖ ਪਾਵਹੁ । ਸਹਹੁ ਸਜ਼ਾਇ ਮਾਰ ਕੋ ਖਾਵਹੁ–॥ ੨੩ ॥ ਹਮ ਤੇ ਖਤਾ ਭਈ ਗੁਰ ਕੇਰੀ । ਬਖਸ਼ਾਵਨਿ ਅਬਿ ਬਨਿ ਹੈ ਫੇਰੀ' । ਪੰਜ ਰੁਪੱਯਨਿ ਕੀਨ ਕਰਾਹੂ । ਲੈ ਕਰਿ ਗਏ ਖਾਲਸੇ ਪਾਹੂ ॥੨੪॥ ਪਾਛਲ ਅਗਲ ਪ੍ਰਸੰਗ ਸੁਨਾਵਾ । ਹਾਥ ਜੋਰਿ ਕਹਿ ਕੈ ਬਖਸ਼ਾਵਾ* ।ਪੁਨ ਸੋ ਗ੍ਰਾਮ ਉਜਰਿ ਤਿਸ ਥਾਨਾ।ਜਹਿੰ ਗੁਰ ਥਲ ਤਹਿੰ ਥਾਸਨੋ ਆਨਾ ॥ ੨੫ ॥ ਨਾਮ ਗੁਰੂ ਸਰ ਰਾਖਨਿ ਕਰਨੋ । ਅਬਿ ਲੌ ਬਸਹਿ ਤਿਸੀ ਥਲ ਥਿਰਨੋ। ਦੀਨੇ ਤੇ ਉਠਿ ਪੂਰਬ ਡੇਰਾ । ਕਰਨੋ ਤਹਾਂ ਪ੍ਰਭੁ ਲਾਯਕ ਹੇਰਾ ॥ ੨੬ ॥ ਸੁਪਤਿ ਜਥਾ ਸੁਖ ਨਿਸਾ ਬਿਤਾਈ । ਜਾਗੇ ਸਕਲ ਪ੍ਰਾਤਿ ਹੁਇ ਆਈ।ਸੌਚ ਸ਼ਨਾਨ ਠਾਨਿ ਕਰਿ ਭਲੇ।ਡਾਰਿ ਜੀਨ ਹਯਆਰੂ ਚਲੇ ॥੨੭॥ ਕਿਤਿਕ ਕੋਸ ਪਰ ਭਗਤਾ† ਗ੍ਰਾਮੂ। ਪਿਖਨੋ ਤਹਾਂ ਚਲਦਲ[3] ਅਭਿਰਾਮੂ।ਇਸ ਤਰੁ ਤਰੇ ਤੁਰੰਗ ਠਹਿਰਾਯੋ। ਉਤਰੇ ਦਾਸ ਹਾਥਪਕਰਾਯੋ ॥੨੮॥ਤਹਾਂ ਗਲੀਚੇ ਕੋ ਬਿਛਵਾਇ। ਬੈਠਿ ਗਏ ਤਿਸ ਪਰ ਸੁਖਦਾਇ।ਥਿਰ ਹ੍ਵੈਇਤ ਉਤ ਦ੍ਰਿਸ਼ਟਿ ਚਲਾਈ।ਨਿਕਟ ਕੂਪ ਕੀ ਲਗਹਿ ਚਿਨਾਈ॥੨੯॥ ਅਵਿਲੋਕਤਿ ਇਕ ਨਰ ਢਿਗ ਆਯੋ।ਤਿਹ ਸੋਂ ਬੂਝਨ ਹੇਤ ਅਲਾਯੋ ।ਇਹਾਂ ਕੂਪ ਲਗਵਾਵਤਿ ਕੌਨ?ਕਿਸ ਕੋ ਗ੍ਰਾਮ ਕਉਨ ਕੋ ਭਉਨ ?' ॥੩੦॥ ਕਹਿ ਨਰ 'ਬਹਿਲੋ ਕਾ ਇਹ ਪੋਤਾ । ਜਿਸਕੋ ਭਗਤਾ ਨਾਮ ਉਦੋਤਾ।ਤਿਨ ਕੋ ਗ੍ਰਾਮ ਕੂਪ ਹੈ ਲਾਵਤਿ'।ਸੁਨਿ ਤਿਸ ਤੇ ਸਤਿਗੁਰੂ ਅਲਾਵਤਿ:–॥੩੧॥ ਦੇਹਗ।"ਦੰਮ ਲਗਨ ਪਤਿਸ਼ਾਹ ਕੇ ਸਾਬੂਣ ਗਰਾਂ ਦਾ ਨਾਉਂ[4]।ਪੂਰਬ[5] ਇਮ

[1]ਜਦੋਂ ਸਿੰਘ ਸਾਰੇ (ਫੈਲੇ ਤੇ) ਪ੍ਰਸਿੱਧ ਹੋ ਗਏ । [2]ਭਾਵ ਸਿੰਘਾਂ ਦਾ ਦਲ । [3]ਪਿੱਪਲ ਦਾ ਬ੍ਰਿੱਛ । [4]ਦਮੜੇ ਪਾਤਸ਼ਾਹ ਦੇ ਲੱਗਣ ਤੇ ਸਾਬੂਣਗਰਾਂ ਦਾ ਨਾਮ ਹੋਵੇ । [5]ਪਹਿਲੇ । *ਇਸ ਢਾਕਿਆ ਦਾ ਸ਼ੰਮਤ ਸਾਖੀਆਂ ਵਾਲੀ ਪੋਥੀ ਵਿਚ ੧੮੨੫ ਬਿ: ਦਿੱਤਾ ਹੈ । †ਇਹ ਪਿੰਡ ਰਿਆਸਤ ਕਲੀਦਕੋਟ ਵਿਚ ਹੈ, ਜੈਤੋ ਤੋਂ ਪੰਦਰਾਂ ਕੋਲਾਂ ਮੀਲ ਹੈ ।

ਹੋਈ ਕਹੂੰ ਸੋਈ ਗਤਿ ਇਸ ਥਾਉਂ'॥੩੨॥ਚੌਪਈ॥ਸੁਨਿ ਕੈ ਸਿੱਖਨ ਬੁਝਨਿ ਠਾਨੀ। 'ਕੌ ਪ੍ਰਸੰਗ ਪ੍ਰਭੁ ਕਰਹੁ ਬਖਾਨੀ । ਜਿਸ ਪਰ ਭਾਖਜੋ ਇਹ ਪੱਖਯਾਨਾ'।ਹਮ ਭੀ ਸੁਨਜੋ ਚਹੈਂ ਨਿਜ ਕਾਨਾ'॥੩੩॥ਸ਼੍ਰੀ ਸਤਿਗੁਰੂ ਪ੍ਰਸੰਗ ਉਚਾਰਾ । 'ਤੁਰਕਨਿ ਇਕ ਦੀਵਾਨ ਉਦਾਰਾ । ਰਾਮੂ ਨਾਮ ਕਹਤਿ ਹੈਂ ਜਾਂਹੀ। ਇਕ ਤਨੂਜਾ ਤਿਸ ਕੇ ਗ੍ਰਿਹ ਮਾਂਹੀ ॥੩੪॥ ਸੋ ਅਨੰਦਪੁਰ ਚਲਿ ਕੈ ਆਯੋ। ਹੋਹਿ ਨੈਮ੍ਰਿ ਬਿਚ ਸਭਾ ਸੁਨਾਯੋ।–ਮੋਹਿ ਸੁਤਾ ਕਹੁ ਲਾਗਜੋ ਪੂਤ। ਸ਼੍ਰੀ ਗੁਰ ਸਿਖ ਕੋ ਹੋਇ ਸੁਚੇਤ[2] ॥ ੩੫ ॥ ਕਰਹਿ ਨਿਕਾਸਨ ਤਿਸ ਕੋ ਐਸੇ । ਬਹੁਰ ਨ ਆਇ ਪ੍ਰਵੇਸ਼ੈ ਜੈਸੇ । ਬਹੁ ਉਪਚਾਰ ਕਰੇ ਸਭਿ ਹਾਰੇ। ਕੋ ਨਹਿੰ ਸਕਜੋ ਤਾਂਹਿ ਨਿਰਵਾਰੇ ॥ ੩੬ ॥ ਯਾਂ ਤੇ ਮੈਂ ਗੁਰ ਸਭਾ ਮਝਾਰੀ। ਅਰਜ਼ ਉਚਾਰੀ ਸਭਿਨਿ ਅਗਾਰੀ–। ਸੁਨਿ ਸਭਿ ਭਗਤੇ ਕੀ ਦਿਸ਼ਿ[3]ਹੇਰਾ । ਰੁਖ ਪਰਖਤਿ ਬੋਲਜੋ ਤਿਸ ਬੇਰਾ ॥ ੩੭ ॥–ਨਹਿੰ ਚਿੰਤਾ ਕਰਿ ਸੁਖ ਹੁਇ ਜਾਇ–।ਹਰਖਜੋ ਰਾਮੂ ਸੇਵ ਕਮਾਇ । ਲੈ ਭਗਤੇ ਕੋ ਲਵਪੁਰਿ ਗਯੋ।ਪਹੁੰਚਜੋ ਭੂਤ ਨਿਕਾਸਤਿ ਭਯੋ ॥ ੩੮ ॥ ਤਬਿ ਦੀਵਾਨ ਕਹਜੋ ਕਰ ਜੋਰਿ। –ਫੁਰਮਾਵਹੁ ਕਾਰਜ ਚਿਤ ਲੋਰ[4]। ਮੋਕਹੁ ਸੇਵਕ ਅਪਨੋ ਜਾਨਹੁ। ਕਰਉਂ ਸੇਵ ਕੁਛ ਆਪ ਬਖਾਨਹੁ–॥ ੩੯ ॥ ਸੁਨਿ ਭਗਤੇ ਭਾਖਜੋ ਇਹ ਰਾਮੂ । –ਚਹੈਂ ਕੂਪ ਲਾਯਹੁ ਨਿਜ ਗ੍ਰਾਮੂ । ਦੁਰਲਭ ਤਹਾਂ ਈਂਟਕਾ ਅਹੈਂ । ਹੋਇ ਨ ਸਕਹਿ ਕਜੋ ਜੋ ਚਹੈਂ* ॥ ੪੦ ॥ ਯਾਂ ਤੇ ਏਕ ਪਚਾਵਾ[5] ਦੇਹੁ । ਕੂਪ ਲਗਹਿ ਕਰਿ ਕਾਰਜ ਏਹੁ–। ਸੁਨਿ ਰਾਮੂ ਬਿਸਮਜੋ ਬਚ ਭਾਖਾ ।–ਈਂਟ ਲੇਹੁ ਜੋਤਿਕ ਅਭਿਲਾਖਾ ॥ ੪੧ ॥ ਏਤੀ ਦੂਰਿ ਪਹੁੰਚਹਿ ਕੈਸੇ ? ਉਸ਼ਟ ਸਕਟ ਤੇ[6] ਜਾਇ ਨ ਤੈਸੇ । ਦਰਬ ਅਧਿਕ ਤੇ ਪਹੁੰਚਹਿ ਸੋਇ ॥ ਇਹ ਉੱਤਰ ਮੋਕਹੁ ਕਹੁ ਕੋਇ–॥੪੨॥ਸੁਨਿ ਭਗਤੇ ਕਹਿ–ਦਿਹੁ ਤੁਮ ਤਾਹੀ[7]। ਪਹੁੰਚਾਵਨਿ ਕੁਛ ਮੁਸ਼ਕਲ ਨਾਂਹੀ । ਏਕ ਨਿਸਾ ਮਹਿੰ ਸਭਿ ਲੈ ਜਾਵੈਂ । ਪਹੁੰਚੈ ਸੁਗਮ, ਕੂਪ ਲਗਵਾਵੈਂ–॥੪੩॥ ਤਬਿ ਰਾਮੂ ਇਕ ਦਯੋ ਪਚਾਯਾ[8] । ਦੇਖਨਿ ਹਿਤ ਨਰ ਏਕ ਬਿਠਾਯਾ।ਭਗਤੇ ਸਭਿ ਪੂਤਨਿ ਕੋ ਪੂਰਾ । ਆਨਿ

---

[1]ਕਥਾ, ਆਖਾਣ [ਸੰਸ:, ਉਪਾਖਯਾਨ=ਕਥਾ]। [2]ਕੋਈ ਗੁਰੂ ਕਾ ਸਿਖ ਸਾਵਧਾਨ ਹੋਵੇ। [3]ਭਾਵ ਬਹਿਲੋ ਦੇ ਪੋਤੇ ਵਲ। [4]ਚਿਤ ਚਾਹੁੰਦਾ ਕੰਮ। [5]ਇੱਟਾਂ ਦਾ ਆਵਾ। [6]ਊਠਾਂ ਤੇ ਰੱਖਿਆਂ ਉਪਰ। [7]ਭਾਵ ਜਿਥੇ ਪਈਆਂ ਹਨ। [8]ਪਚਾਵਾ, ਆਵਾ।

*ਓਦੋ ਏਤਾ ਹੈਸੀ ਤਦੋਂ, ਇਸ ਕਰਕੇ।

ਲਗੀ ਢੋਵਨਿ ਤਿਸ ਬੇਰਾ ॥੪੪॥ ਏਕ ਜਾਮ ਮਹਿੰ ਸਭਿ ਲੈ ਆਏ। ਬੈਠਨੋ ਨਰ ਕੁਛ ਪਿਖਨੋ ਨ ਜਾਏ। ਰਾਮੂ ਸੰਗ ਜਾਇ ਤਿਹਿੰ ਭਨਾ।--ਬਡੋ ਕੁਲਾਹਲ ਮੈਂ ਇਕ ਸੁਨਾ ॥੪੫॥ ਦੇਖਨੋ ਰੂਪ ਨ ਰੰਗ ਨ ਅੰਗ। ਕਰਤਿ ਸ਼ੀਘ੍ਰ ਲੈਗੋ ਇਕ ਸੰਗ[1]--। ਬਿਸਮਨੋ ਰਾਮੂ ਤੁਸ਼ਨ ਭਯੋ। ਸੋ ਇਹ ਕੂਪ ਲਗਾਵਨਿ ਕਿਯੋ ॥੪੬॥ ਅਬਿ ਭੀ ਕੂਤ ਮਜੂਰੀ ਕਰੈਂ। ਚੂਨਾ ਈਂਟ ਆਨਿ ਕੈ ਧਰੈਂ। ਸ਼੍ਰੀ ਅਰਜਨ ਪ੍ਰਸੰਨ ਮਨ ਹ੍ਵੈ ਕੈ। ਭਾਈ ਬਹਿਲੋ ਕੇ ਬਸਿ ਕੈ ਕੈ[2] ॥ ੪੭॥ ਚਾਰਹੁੰ ਦਿਸ਼ ਕੋ ਕੂਤ ਰੁ ਪੂਤ।ਤਬਿ ਤੇ ਇਨ ਕੋ ਬਸੀ ਨਿਕੇਤ*[3]। ਬੈਠੇ ਸਤਿਗੁਰ ਗਾਥ ਬਤਾਈ। ਇਤਨੇ ਮਹਿੰ ਕਿਨ ਜਾਇ ਸੁਨਾਈ[4] ॥ ੪੮ ॥ [5]ਗੁਰ ਉਤਰੇ ਪੀਪਰ ਤਰੁ ਤਰੇ। ਸੁਨਿ ਕਹਿ ਬਾਕ ਬਚਨ ਇਮ ਕਰੇ[6]। ਕੇਤਿਕ ਸਿੰਘਨ ਕੋ ਦਲ ਸਾਥ[7]। ਕੂਪ ਲਗਹਿ ਤਿਸ ਢਿਗ ਥਿਰ ਨਾਥ[8]' ॥ ੪੯ ॥ ਪੰਚ ਪੁੱਤ੍ਰ ਭਗਤੇ ਕੇ ਤਹਾਂ। ਇਕ ਗੁਰਦਾਸ ਜਨਨੋ ਤ੍ਰਿਯ ਮਹਾਂ†। ਦੁਤਿਯ ਭਾਰਜਾ ਤੇ ਸੁਤ ਉਪਜਾ। ਤਾਰਾ, ਭਾਰਾ ਮਿਹਰਾ, ਬਖਤਾ॥੫੦॥ ਪੰਚਹੁ ਤਤਛਿਨ ਹ੍ਵੈ ਕਰਿ ਤਯਾਰ। ਏਕ ਤੁਰੰਗਮ ਸ਼ੁਭ ਸਿੰਗਾਰ। ਜ਼ੀਨ ਰਜਤ ਕੋ ਊਪਰ ਪਾਏ। ਸ਼੍ਰੀ ਸਤਿਗੁਰ ਕੋ ਢਿਗ ਲੈ ਆਏ ॥ ੫੧ ॥ ਪਦ ਅਰਬਿੰਦ ਬੰਦਨਾ ਕਰਿਕੈ। ਦਰਸ਼ਨ ਦੇਖਨੋ ਚਿਤ ਹਿਤ ਧਰਿ ਕੈ। ਬੈਠਤਿ ਹੀ ਕਰ ਜੋਰਿ ਉਚਾਰੀ। [9]ਕਹਨੋ ਕੂਰ ਕਿਨ ਆਪ ਅਗਾਰੀ ॥ ੫੨ ॥ ਬਪੁਰੀ ਬਾਤ ਕੂਪ ਕੀ ਕਹਾਂ[10]। ਤੁਮ ਤੇ ਹੀ ਹਮ ਸਭਿ ਕਿਛ ਲਹਾ। ਲਘੁ ਦੀਰਘ ਤ੍ਰਿਯ ਪੁਰਖ ਹਮਾਰੇ। ਆਦਿ ਅੰਤ ਕੇ ਦਾਸ ਤੁਮਾਰੇ ॥੫੩॥ ਕੂਖਨ ਕਿਸ ਕੇ, ਬਾਂਦੀ ਕਿਸ ਕੀ।ਇਮ ਨ ਲਖੈ[11], ਮੂਰਖ ਮਤਿ ਤਿਸ ਕੀ। ਹਮਰੋ ਸਭਿ ਘਰ ਬਾਰ ਤੁਮਾਰਾ। ਸਭਿ ਜਾਚਕ ਇਕ

---

[1]ਇਕਵਾਰ ਹੀ। [2]ਭਾਵ, ਕੂਤ ਪੂਤ ਭਾਈ ਬਹਿਲੋ ਦੇ ਵੱਸ ਕਰ ਦਿੱਤੇ। [3]ਇਨ੍ਹਾਂ ਦੇ ਘਰਾਣੇ ਦੇ ਵੱਸ ਵਿਚ ਹਨ। [4]ਸੁਣਾਈ (ਭੁਗਤੇ ਦੇ ਘਰ)। [5]ਭਾਵ, ਜੋ ਗੱਲ ਬਾਤ ਗੁਰਾਂ ਨੇ ਤੇ ਲੋਕਾਂ ਨੇ ਕੀਤੀ ਸੀ ਉਹ ਸੁਣਾਕੇ ਕਹਿ ਰਿਹਾ ਹੈ ਕਿ ਗੁਰੂ ਜੀ ਨੇ ਐਸ ਤਰ੍ਹਾਂ ਦੇ ਬਚਨ ਕੀਤੇ ਹਨ। [6]ਕੁਝਕ ਸਿੰਘਾਂ ਦਾ ਦਲ ਨਾਲ ਹੈ। [7]ਜਿਥੇ ਖੂਹ ਲਗਦਾ ਹੈ ਉੱਥੇ ਉਤਰੇ ਹਨ ਨਾਥ ਜੀ। [8]ਵੱਡੀ ਇਸਤ੍ਰੀ ਨੇ। [9]ਇਹ ਖੂਹ ਦੀ ਤੁੱਛ ਗੱਲ ਕੀ ਹੈ। [10]ਜੋ ਨਹੀਂ ਜਾਣਦਾ ਇਉਂ।

*ਉਸ ਵਲ ਇਸ਼ਾਰਾ ਹੈ ਜੋ ਗੁਰੂ ਅਰਜਨ ਦੇਵ ਜੀ ਨੇ ਭਾਈ ਬਹਿਲੋ ਨੂੰ ਦਿੱਤਾ ਸੀ, ਕੂਤ ਪੂਤ ਉਸ ਦੇ ਵੱਸ ਕੀਤੇ ਸਨ। †ਬਹਿਲੋ ਦੇ ਇਕ ਗੁਰਦਾਸ ਦਾ ਪ੍ਰਸੰਗ ਸ਼ਾਮ ਰਾਇ ਦੇ ਪ੍ਰਸੰਗ ਸਮੇਂ ਤੇ ਅਗਲੇਰੀ ਭੀ ਆ ਚੁਕਾ ਹੈ। ਦੇਖੋ ਰੁਤ ੧ ਅੰਸੂ ੪੮ ਤੇ ਰੁਤ ੨ ਅੰਸੂ ੩। ਅਗਲਾ ਪ੍ਰਸੰਗ ਤੇ ਗੱਲ ਬਾਤ ਕਵੀ ਜੀ ਦੀ ਆਪਣੀ ਖੋਜ ਹੈ।

ਆਪ ਦਤਾਰਾ' ॥ ੫੪ ॥ ਪਿਖਿ ਪੰਚਹੁ ਭ੍ਰਾਤਾ ਕੀ ਓਰ। ਨਿਰਹੰਕਾਰ ਰਹੋ ਕਰ ਜੋਰਿ। ਮੰਦ ਮੰਦ ਮੁਸਕਾਇ ਬਖਾਨੇ।'ਹੋ ਹਮਰੇ ਹੀ,ਸਭਿ ਜਗ ਜਾਨੇ' ॥ ੫੫ ॥ ਕੁਸ਼ਲ ਪ੍ਰਸ਼ਨ ਕਰਿ ਖੁਸ਼ੀ ਉਦਾਰਾ। ਲਿਯੋ ਤੁਰੰਗਮ ਜੋ ਬਲਿ ਭਾਰਾ। ਪੁਨ ਪੰਚਹੁ ਕਰ ਜੋਰਿ ਉਚਾਰੇ।'ਕਰੀਅਹਿ ਪਾਵਨ ਸਦਨ ਹਮਾਰੇ ॥ ੫੬ ॥ ਚਰਨ ਸਰੋਜ ਆਪ ਕੇ ਪਰੈਂ। ਸਭਿ ਕੁਟੰਬ ਉਰ ਆਨੰਦ ਧਰੈਂ। ਪੁਰਹੁ ਕਾਮਨਾ ਦਾਸਨ ਮਨ ਕੀ'। ਸੁਨਿ ਪ੍ਰਭੁ ਚਲੇ ਸੰਗ ਹੁਇ ਤਿਨ ਕੀ ॥੫੭॥ ਮੰਚ ਬਿਛਾਇ ਬਿਛੌਨਾ ਛਾਏ। ਬਿਨੈ ਭਨਤਿ ਤਿਸ ਪਰ ਬੈਠਾਏ। ਖਰੇ ਹੋਇ ਬੋਲੇ ਪ੍ਰਭੁ ਹੇਰਾ[1]। 'ਬੇਖ[2] ਸਹਿਜਧਾਰੀ ਹਮ ਕੇਰਾ ॥੫੮॥ ਉਰ ਅਭਿਲਾਖਾ, ਕਰਨਿ ਅਹਾਰਾ[3]। ਅਬਿ ਚਾਹਤਿ ਹੈਂ ਹੁਕਮ ਤੁਮਾਰਾ'।ਕ੍ਰਿਪਾ ਕਰਤਿ ਤਿਨ ਸੰਗ ਬਖਾਨਾ। 'ਤੁਮ ਪਰ ਹਮਰੀ ਕ੍ਰਿਪਾ ਮਹਾਨਾ ॥ ੫੯ ॥ ਹੈ ਪ੍ਰਸੰਨਤਾ ਖੁਸ਼ੀ ਪਛਾਨ। ਤੁਮਰੋ ਹੈ ਸਭਿ ਕਿਛ ਪਰਵਾਨ'। ਸਭਿ ਭਿਆਨੀਆਂ[4] ਚਲਿ ਕਰਿ ਆਈਂ। ਬਹੁ ਸ਼ਰਧਾ ਤੇ ਗ੍ਰੀਵ ਨਿਵਾਈ ॥੬੦॥ ਦੈ ਕਰਿ ਖੁਸ਼ੀ ਗੁਰੂ ਚਲਿ ਆਏ। ਸਿਵਰ ਬਿਰਾਜੇ ਸਹਿਜ ਸੁਭਾਏ। ਦਾਸਨਿ ਤਬੈ ਲਗਾਯਹੁ ਡੇਰਾ। ਜ਼ੀਨ ਉਤਾਰਿ ਧਰੋ ਤਿਸ ਬੇਰਾ ॥ ੬੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੂਰਬ ਅੰਨੇ 'ਭਗਤੇ ਗਮਨ' ਪ੍ਰਸੰਗ ਬਰਨਨੰ ਨਾਮ ਪ੍ਰਥਮੋ ਅੰਸੂ ॥੧॥

੨. [ਭਾਈ ਬਹਿਲੋ ਦੀ ਬੰਸ। ਤੀਰਥ ਉਧਾਰ। ਘੁੰਘਣੀਆ ਸਿੰਘ]।

ਦੋਹਰਾ ॥ ਤ੍ਰਿਣ ਦਾਨਾ ਪਹੁੰਚਾਇ ਕਰਿ ਸੇਵ ਕਰੀ ਬਹੁ ਰੀਤਿ। ਆਨਨੈਂ ਭੋਜਨ ਤਯਾਰ ਕਰਿ ਬਹੁ ਸ੍ਵਾਦਲ ਧਰਿ ਪ੍ਰੀਤ ॥ ੧ ॥ ਚੌਪਈ ॥ ਥਾਰ ਪਰੋਸ ਧਰਸੋ ਗੁਰ ਆਗੇ। ਦਯੋ ਸਰਥ ਕੋ ਅਚਵਨ ਲਾਗੇ। ਤ੍ਰਿਪਤਿ ਪਾਨ ਕਰਿ ਪਾਨੀ ਪਾਨ। ਕਰੇ ਪਖਾਰਨ, ਗੁਰ ਭਗਵਾਨ[5] ॥ ੨ ॥ ਸੁਪਤਿ ਜਥਾ ਸੁਖ ਨਿਸ ਕੇ ਮਾਂਹੀ। ਭਈ ਪ੍ਰਾਤਿ ਜਾਗ੍ਰਤ ਚਿਤ ਚਾਹੀ। ਸੌਚ ਸ਼ਨਾਨ ਠਾਨਿ ਗੁਰ ਬੈਸੇ। ਪੰਚਹੁ ਭ੍ਰਾਤ ਆਇ ਕਰਿ ਤੈਸੇ ॥ ੩ ॥ ਮਾਨ ਸਿੰਘ ਤਬਿ ਬੂਝੀ ਬਾਤਿ। 'ਕੈ ਭਾਈ ਬਹਿਲੋ ਕੇ ਤਾਤ[6] ? ਪਿਤਾ ਤੁਮਾਰੋ ਨਾਮ ਸੁ ਕੌਨ ? ਕਹਹੁ ਬੰਸ ਕੀ ਗਾਥਾ ਜੌਨ ?' ॥ ੪ ॥ ਤਬਿ ਗੁਰਦਾਸ ਬਖਾਨੀ ਗਾਥਾ। 'ਬਖਸ਼ੇ ਜਬਿ ਸ਼੍ਰੀ ਅਰਜਨ ਨਾਥਾ।ਭਾਈ ਬਹਿਲੋ ਤਬਿ ਚਲਿ ਆਏ।ਮਸਤ ਸੁਭਾਵ ਏਕ ਲਿਵ ਲਾਏ ॥ ੫ ॥ ਨਹੀਂ ਪਦਾਰਥ ਦ੍ਰਿਸ਼ਿ ਬ੍ਰਿਤਿ ਆਈ।

[1]ਸ਼੍ਰੀ ਗੁਰੂ ਜੀ ਨੂੰ ਦੇਖਕੇ। [2]ਸਾਡਾ ਸਹਿਜਧਾਰੀਆਂ ਵਾਲਾ ਭੇਖ ਹੈ। [3]ਜੋ ਪ੍ਰਸ਼ਾਦ ਕਰੀਏ। [4]ਭਾਈਆਂ ਦੀਆਂ ਇਸਤ੍ਰੀਆਂ। [5]ਸ਼੍ਰੀ ਭਾਗਵਾਨ ਗੁਰੂ ਜੀ (ਭੋਜਨ ਛਕਕੇ) ਤ੍ਰਿਪਤ ਹੋਏ ਤੇ ਪਾਣੀ ਪੀ ਕੇ ਹੱਥ ਧੋਤੇ। [6]ਭਾਈ ਬਹਿਲੋ ਦੇ ਪੁੱਤ੍ਰ ਕਿੰਨੇ ਸਨ ?

ਇਕ ਰਸ ਬੈਠਹਿੰ ਸਹਿਜ ਸੁਭਾਈ। ਜਿਤ ਦੇਖਤਿ ਤਿਤ ਦੇਖਤਿ ਰਹੈਂ। ਮੁੱਦ੍ਰਤਿ ਨੈਨ ਸੁ ਮੁੱਦ੍ਰਤ ਅਹੈਂ[1]॥੬॥ਇਕਦਿਨ ਗਨ ਸੰਗਤਿ ਚਲਿਆਈ। ਨਮੋ ਕਰੀ ਭਾਈ ਅਗਵਾਈ। ਹੁਤੋ ਪੁੱਤ੍ਰ ਇਕ ਨਾਨੂ ਨਾਮ। ਤੈ ਸੁਤ ਉਪਜੇ ਤਾਂ ਕੇ ਧਾਮ॥੭॥ਪਿਖਿ ਸੰਗਤਿ ਕੋ ਹੁਕਮ ਬਖਾਨਾ।–ਆਨਹੁ ਘਰ ਤੇ ਪ੍ਰਾਤ ਮਹਾਨਾ[2]। ਤਿਸ ਮਹਿ ਸਿੱਖਨ ਚਰਨ ਪਖਾਰੈਂ। ਗਮਨੇ ਮਗ ਕੋ ਸ਼੍ਰਮ ਨਿਰਵਾਰੈਂ[3]–॥ ੮ ॥ ਸੁਨਤਿ ਦਾਸ ਘਰ ਅੰਤਰ ਗਯੋ ॥ ਤਿਸ ਬਾਸਨ ਕੋ ਜਾਚਤਿ ਭਯੋ ॥ ਹੁਤੀ ਸੁ ਗ੍ਰੀਖਮ ਰੁਤ ਤਿਸ ਕਾਲਾ। ਜਲ ਭਰਿ ਰਾਖੀ ਪ੍ਰਾਤ ਬਿਸਾਲਾ ॥ ੯ ॥ ਤੈ ਨਾਨੂ ਸੁਤ ਬੀਚ ਬਿਠਾਏ। ਤਿਨ ਕੀ ਜਨਨੀ ਮਸਲਿ ਨੁਹਾਏ[4]। ਕਹਯੋ ਦਾਸ ਕੋ–ਪ੍ਰਾਤ ਮਝਾਰੀ। ਪੁੱਤ੍ਰ ਸ਼ਨਾਨੋਂ ਨਿਰਮਲ ਥਾਰੀ ॥ ੧੦ ॥ ਨਹਿ ਛੁਛੀ ਜੋ ਲੈ ਕਰਿ ਜਾਏ। ਨਿਜ ਸੁਤ ਸੀਤਲ ਕਰੋਂ ਨਹਾਏ–। ਸੁਨਿ ਕਰਿ ਦਾਸ ਬਤਾਵਨਿ ਕੀਨ। ਤਬਿ ਭਾਈ ਗਰਬਤਿ ਤਿਸ ਚੀਨ[5] ॥ ੧੧ ॥–ਬੇਮੁਖਤਾ ਗੁਰਤੇ ਇਨ ਧਾਰੀ। ਪੁੱਤ੍ਰਾਨ ਹਿਤ ਬੋਲਤਿ ਹੈਕਾਰੀ। ਤੌ ਬਾਲਕ ਮ੍ਰਿਤੁ ਪਾਇ ਸਿਧੈ ਹੈਂ। ਇਹਾਂ ਪਰਾਤ ਪਰੀ ਰਹਿ ਜੈਹੈ ॥੧੨॥ ਸਤਿਸੰਗਤਿ ਤੈ ਸੁਤ ਸ਼ੁਭ ਜਾਨੇ। ਤਿਨ ਕੀ ਹੋਇ ਆਰਬਲ ਹਾਨੇ–। ਇਮ ਭਾਈ ਬਹਿਲੋ ਕੇ ਕਹੇ। ਤੀਨਹੁ ਪੌਤ੍ਰੇ ਮਰਿਕਰਿ ਰਹੇ ॥੧੩॥ਤਿਨ ਕੋ ਪਿਤ ਨਾਨੂ ਦੁਖ ਪਾਏ। ਪੁੱਤ੍ਰ ਨੇਹ ਤੇ ਸ਼ੋਕ ਉਪਾਏ। ਲਗਯੋ ਪਿਤਾ ਕੀ ਸੇਵਾ ਕਰਨ। ਦੇਹ ਸ਼ਨਾਨੈ ਧੋਵਤਿ ਚਰਨ ॥ ੧੪ ॥ ਭੋਜਨ ਅਧਿਕ ਪ੍ਰੀਤਿ ਸੋਂ ਖ੍ਵਾਵੈ। ਇੰਤ੍ਰਾਦਿਕ ਸਭਿ ਸੇਵ ਕਮਾਵੈ। ਪਿਤ ਪ੍ਰਯੰਕ ਕੇ ਹੁਇ ਕਰਿ ਤਰੈ। ਕਰਿ ਸੇਵਾ ਕੋ ਨਿਸ ਦਿਨ ਪਰੈ॥੧੫॥ ਜਿਮ ਆਇਸੁ ਕੋ ਪਿਤਾ ਬਖਾਨੈਂ। ਹਾਥ ਜੋਰਿ ਤੁਰਨ ਤਿਮ ਠਾਨੈ। ਇਕ ਦਿਨ ਹੋਇ ਪ੍ਰਸੰਨ ਮਹਾਨਾ।ਦੇਖਿ ਭਾਉ ਕੋ ਬਾਕ ਬਖਾਨਾ ॥੧੬॥–ਕਹਾਂ ਕਾਮਨਾ ਤੁਵ ਉਰ ਮਾਂਹੀ ? ਮਾਂਗਨ ਕਰੋ ਸੁ ਹਮਰੇ ਪਾਹੀ–। ਤਬਿ ਨਾਨੂ ਕਰ ਜੋਰਿ ਉਚਾਰਾ।–ਰਹੈ ਜਗਤ ਮਹਿੰ ਬੰਸ ਤੁਮਾਰਾ ॥ ੧੭॥ ਇਹੀ ਕਾਮਨਾ ਲਖਿਯਹਿ ਮੇਰੀ। ਪੂਜਹੁ[6] ਕੀਜੈ ਕ੍ਰਿਪਾ ਬਡੇਰੀ–। ਸੁਨਿ ਭਾਈ ਬਹਿਲੋ

---

[1]ਜੋ ਨੇਤ੍ਰ ਮੀਟੇ ਹਨ ਤਾਂ ਮੀਟੇ ਹੀ ਰਹਿੰਦੇ ਹਨ। [2]ਵਡੀ ਪਰਾਤ। [3]ਸਿਖ ਪੈਂਡਾ ਦੂਰਕੇ ਆਏ ਹਨ, (ਇਨ੍ਹਾਂ) ਦੇ ਤਿਸ (ਪਰਾਤ) ਵਿਚ ਚਰਨ (ਦੱਖਕੇ) ਦੋਈਏ ਜੋ ਥਕੇਵਾਂ ਉਤਰੇ। [4]ਮਲਕੇ ਨੁਹਾਉਂਦੀ ਸੀ ਤਿੰਨਾਂ ਪੁੱਤਾਂ ਨੂੰ ਵਿਚ ਬਿਠਾਕੇ। [5]ਭਾਵ ਤਿਸ ਨੂੰਹ ਨੂੰ ਹੈਕਾਰ ਵਿਚ ਜਕੜਿਆ (ਤੇ ਆਖਿਆ)। [6]ਪੂਰਾ ਦਿਓ, ਪੂਰੀ ਕਰ ਦਿਓ।

ਕਹਿ ਸੋਇ।—ਜਾਚਹੁ ਅਪਰ ਕਾਮਨਾ ਕੋਇ—॥ ੧੮ ॥ ਪੁਨ ਨਾਨੂ ਕਹਿ —ਸੁਤ ਹੀ ਦੀਜੈ।ਜਉ ਪ੍ਰਸੰਨ ਤਉ ਕ੍ਰਪਨਾ ਕੀਜੈ—।ਤੀਨ ਬੇਰ ਭਾਈ ਇਮ ਕਹਯੋ। ਸੁਤ ਬਿਨ ਨਾਨੂ ਅਪਰ ਨ ਚਹਯੋ॥੧੯॥ ਸ਼੍ਰੀ ਮੁਖ ਤੇ ਹੁਇ ਖੁਸ਼ੀ ਉਚਾਰਾ ।—ਉਪਜਹਿ ਸੁਤ ਤੁਵ ਹੁਇ ਗੁਨ ਭਾਰਾ। ਭਗਤਾ ਨਾਮ ਤਾਂਹਿ ਕੋ ਧਰੀਅਹਿ। ਰਿਦੇ ਕਾਮਨਾ ਪੂਰਨ ਕਰੀਅਹਿ- ॥ ੨੦ ॥ ਸੁਤ ਕੈ ਸੁਤ ਉਪਜਨ ਬਰ ਦਯੋ। ਤਬਿ ਭਗਤਾ ਜਨਮਤਿ ਸ਼ੁਭ ਭਯੋ। ਤਿਸ ਭਗਤੇ ਕੇ ਹਮ ਕੁ ਤਾਤਾ। ਜੁਗ ਦਾਰਾ ਤੇ ਪੰਚਹੁ ਭ੍ਰਾਤਾ[1] ॥ ੨੧ ॥ ਸਕਲ ਬਾਰਤਾ ਤਿਨਹੁੰ ਸੁਨਾਈ।ਪ੍ਰਭੁ ਅਖੇਰ ਤਯਾਰੀ ਕਰਿਵਾਈ।ਚਢੇ ਤੁਰੈਗ ਸੰਗ ਅਸ-ਵਾਰਾਂਗਮਨੇ ਕੇਤਿਕ ਦੂਰ ਉਜਾਰਾ ॥੨੨॥ ਤੀਤਰ ਏਕ ਬੋਲਤਾ ਦੂਰੇ। ਸੁਨਿ ਬੋਲੇ ਸ਼੍ਰੀ ਸਤਿਗੁਰ ਪੂਰੇ।'ਭੂਮੀਆ ਭੂਮਿ ਊਪਰਿ ਨਿਤ ਲੁਝੈ[2]। ਛੋਡਿ ਚਲੈ ਤ੍ਰਿਸਨਾ ਨਹੀ ਬੁਝੈ[3]' ॥ ੨੩ ॥ ਸਿੱਖਨ ਬੂਝਯੋ 'ਕਹਾਂ ਅਲਾਈ ? ਪਾਤਸ਼ਾਹ!ਦਿਹੁ ਹਮਹੁ ਬੁਝਾਈ'।ਸੁਨਿ ਸ਼੍ਰੀ ਮੁਖ ਤੇ ਕਹਯੋ ਬ੍ਰਿਤੰਤ।'ਇਹ ਤੀਤਰ ਬੋਲਯੋ ਛਿਤ ਕੈਤ[4] ॥੨੪॥ ਬੇਹੁ ਗੌਡ ਕੋ ਨਾਮ[5] ਕਹਾਵੈ। ਸੋ ਇਹ ਗੌਡ ਨ ਤਜਿ ਕਰਿ ਜਾਵੈ। ਅਪਨਿ ਸਥਾਨ ਪਛਾਨਿ ਰਹੈਤਾ। ਅਪਰ ਜਾਨ ਹਿਤ ਨਹੀਂ ਤਜੈਤਾ[6] ॥੨੫॥ ਫੂਟੀ ਆਂਖ ਏਕ ਇਸ ਕੇਰੀ। ਕਾਨਾ ਅਹੈ ਪਕਰ ਲਿਹੁ ਹੋਰੀ'। ਸੁਨਿ ਸਿੱਖਨਿ ਘੇਰਯੋ ਬਰਿਆਈ[7]। ਇਤ ਉਤ ਫਿਰਤਿ ਛਪਨ ਹਿਤ ਥਾਈ ॥੨੬॥ ਧਾਇ ਧਾਇ ਕਰਿ ਦਯੋ ਹਰਾਏ। ਹਿਤ ਪਕਰਨਿ ਕੈ ਹਾਥ ਚਲਾਏ। ਗਹਿ ਕਰਿ ਆਨਯੋ ਗੁਰੂ ਅਗਾਰੇ। ਨਿਰਨੈ ਹਿਤ ਜੁਗ ਨੈਨ ਨਿਹਾਰੇ ॥ ੨੭ ॥ ਏਕ ਆਂਖ ਤੇ ਕਾਲਾ ਹੋਰਿ। ਨਮੋ ਕਰਹਿ ਗੁਰ ਕੋ ਫਿਰ ਫੋਰ[8]। ਹਾਥ ਜੋਰਿ ਬੂਝਹਿ ਸਿਖ ਸੋਇ। 'ਇਸ ਕੋ ਅਬਿ ਹਵਾਲ ਕਯਾ ਹੋਇ ? ॥ ੨੮ ॥ ਦੈਵ ਜੋਗ ਤੇ ਰਾਵਰ ਕੇਰਾ। ਭਯੋ ਮੇਲ ਇਸ ਭਾਗ ਬਡੇਰਾ। ਜਿਸ ਕੀ ਹੁਈ ਚਹੈ ਕੱਲਯਾਨਾ। ਤਿਹ ਸੰਜੋਗ ਆਪ ਸੋਂ ਠਾਨਾ[9] ॥੨੯॥ ਸ਼੍ਰੀ ਪ੍ਰਭੁ ਕਹਯੋ 'ਜਨਮ ਬਹੁ ਧਾਰੇ। ਮਰਿ ਮਰਿ ਤਜੇ ਸਰੀਰ ਉਦਾਰੇ। ਤਊ ਨ ਤਯਾਗਤਿ ਨਿਜ ਰਜਧਾਨੀ। ਬੰਧਯੋ ਫਾਸ ਸਨੇਹ ਮਹਾਨੀ ॥ ੩੦ ॥ ਅਬਿ ਦਰਸ਼ਨ ਤੇ ਪਾਤਕ ਟਰੇ। ਜਨਮ ਮਰਨ

[1]ਜ਼ਿਮੀਂਦਾਰ ਜ਼ਿਮੀਂ ਉਤੇ ਹੀ ਲੁਥਦਾ ਹੈ। [2]ਤ੍ਰਿਸ਼ਨਾਂ ਦੁਬਦੀ ਨਹੀਂ। [3]ਜ਼ਮੀਨ ਦਾ ਮਾਲਕ ਸੀ। [4]ਗੌਡ ਨਾਮੀ ਥੇਹ। [5]ਠੌਰ ਥਾਂ ਜਾਣ ਲਈ ਛਡਦਾ ਨਹੀਂ। [6]ਜੋਰੋ ਜੋਰੀ। [7]ਬਾਰ ਬਾਰ। [8]ਉਸ ਦਾ ਮੇਲ ਆਪ ਨਾਲ ਹੁੰਦਾ ਹੈ।

ਜਗ ਬੰਧਨ ਹਰੈ[1]। ਇਮ ਉਧਾਰ[1] ਖਗ ਕੋ ਕਰਿ ਭਲੇ। ਆਗੇ ਹਿਤ ਅਖੇਰ ਕੋ ਚਲੇ ॥ ੩੧ ॥ ਕੇਤਿਕ ਬਿਚਰਤਿ ਸਤਿਗੁਰ ਆਏ। ਉਤਰੇ ਸਿਵਰ ਤੁਰੰਗ ਲਗਾਏ। ਬੈਠੇ ਹੁਤੇ ਸਿੰਘ ਚਹੁੰ ਘਾਈ। ਜਥਾ ਮੁਨੀਸ਼ਨਿ ਮਹਿੰ ਰਘੁਰਾਈ ॥੩੨ ॥ *ਏਕ ਸਿੰਘ ਭਗਤੇ[2] ਮਹਿੰ ਰਹੈ।ਬਾਲਿਕ ਤਾਂਹਿ ਆਤਮਜ ਅਹੈ[3]। ਗਯੋ ਕਹੂੰ ਤੇ ਸੋ ਚਲਿ ਆਯੋ। ਗੁਰ ਆਗਵਨ ਸ੍ਰੋਨ ਸੁਨਿ ਪਾਯੋ ॥੩੩॥ ਤਤਛਿਨ ਕੇਤਿਕ ਚਨਕ ਉਬਾਰੇ। ਕਰੀ ਬਾਕੁਲੀ[4] ਨੀਕੀ ਤਯਾਰੇ।ਸਾਵਧਾਨ ਹੁਇ ਕਟ ਕਸਿ ਲੀਨਿ। ਸੁਤ ਕੋ ਤਥਾ ਸੁਚੇਤਾ[4] ਕੀਨਿ ॥ ੩੪ ॥ ਕਮਰਕਸਾ ਅਪਨੇ ਸਮ ਕਰਸੋ। ਲੇਕਰਿ ਘ੍ਰਿਘਣੀਆ ਚਲਿ ਪਰਸੋ। ਪਿਤਾ ਪੁੱਤ੍ਰ ਗੁਰ ਕੇ ਢਿਗ ਗਏ।ਬੰਦਨ ਕਰਤਿ ਬਿਲੋਕਤਿ ਭਏ ॥ ੩੫ ॥ ਵਾਹਿਗੁਰੂ ਜੀ ਕੀ ਕਹਿ ਢਤੇ। ਖਰੇ ਹੋਇ ਕਰਿ ਸਨਮੁਖ ਚਿਤੇ[5]। ਗੁਰੂ ਗ਼ਰੀਬ ਨਿਵਾਜ ਨਿਹਾਰਾ। ਮੁਸਕਾਵਤਿ ਜੁਤ ਕ੍ਰਿਪਾ ਉਚਾਰਾ[6] ॥ ੩੬ ॥ 'ਬਾਲਿਕ ਨਾਮ ਕਹੋ ਕਯਾ ਧਰਸੋ? ਸਾਵਧਾਨ ਹੁਇ ਆਗੇ ਖਰਸੋ'।ਬੂਝਨ ਕਰਸੋ, ਉਚਾਰਤਿ ਸੋਈ[7]।'ਅਬਿ ਲੌ ਨਾਮ ਨ ਰਾਖਸੋ ਕੋਈ ॥ ੩੭ ॥ ਅਬਿ ਸ੍ਰੀ ਮੁਖ ਤੇ ਆਪ ਉਚਾਰੋ। ਸੋ ਅਬਿ ਨਾਮ ਧਰਹਿੰ ਕਰਿ ਪਯਾਰੋ।ਦਾਸ ਆਪ ਕੋ ਹਮ ਹੈਂ ਸਦਾ।ਹਲਤ ਪਲਤ ਸੁਖ ਦਿਹੁ ਜਦ ਕਦਾ' ॥ ੩੮ ॥ ਸ੍ਰੀ ਮੁਖ ਤੇ ਮੁਸਕਾਇ ਬਖਾਨਾ।'ਘ੍ਰਿਘਣੀਆ ਸਿੰਘ ਨਾਮ ਸੁਜਾਨਾ। ਇਹ ਹੀ ਕਹਿ ਸਭਿ ਮਹਿੰ ਬਿਦਤਾਵਹੁ।ਅਪਰ ਨਾਮ ਕੋ ਨਹੀਂ ਅਲਾਵਹੁ' ॥ ੩੯ ॥ ਸਿੰਘ ਪ੍ਰਮੁਦਤਿ ਭਯੋ ਸੁਨਿ ਗੁਰ ਤੇ।–ਸੁਤ ਕੀ ਛੇਮ ਲਈ ਮੈਂ ਧੁਰ ਤੇ[8]–। ਘ੍ਰਿਘਣੀਆਂ ਲੇ ਸਿਖ ਬਰਤਾਈ। ਸ੍ਵਾਦਲ ਜਾਨਿ ਸਭਿਨਿ ਨੇ ਖਾਈ ॥ ੪੦ ॥ ਪੁਨ ਭੋਜਨ ਨਿਸ ਮਹਿੰ ਕਰਿ ਖਾਨਾ। ਸੁਪਤਿ ਜਥਾ ਸੁਖ ਕ੍ਰਿਪਾ ਨਿਧਾਨਾ।ਤਬਿ ਗਨ ਭੂਤ ਪ੍ਰੇਤ ਹੁਇ ਦੀਨਾ।ਥਿਰ ਹੁਇ ਅੱਗੂ ਬੇਨਤੀ ਕੀਨ ॥ ੪੧ ॥ 'ਸ੍ਰੀ ਗੁਰ ਅਰਜਨ ਹਮ ਗਹਿਵਾਏ। ਚਿਰੈਕਾਲ ਬੀਤਾ ਇਸ ਥਾਏਂ। ਇਨ ਕੋ[9] ਸਦਾ ਰਹੈਂ ਅਨੁਸਾਰੀ। ਜਥਾ ਬਤਾਇਂ ਤਥਾ ਕਰਿ ਕਾਰੀ ॥ ੪੨ ॥ ਇਕ† ਇਕ ਥਾਨ ਕੈਦ ਮਹਿੰ ਡਾਰੇ। ਤਹਿੰ ਪ੍ਰਾਪਤਿ ਹੁਇ ਖੇਦ ਉਦਾਰੇ।ਚਨਿਕ ਪੰਚ ਮਣ ਹਮ ਕੋ ਪਾਵੈ।

[1]ਨਿਸਤਾਰਾ। [2]ਨਾਮ ਪਿੰਡ। [3]ਉਸ ਦਾ ਇਕ ਪੁੱਤ੍ਰ ਸੀ (ਜੋ ਅੱਜ) ਬੱਚਾ ਸੀ। [4]ਘ੍ਰਿਘਣੀਆਂ। [5]ਭਾਵ ਮੂੰਹ ਹੱਥ ਧੋਕੇ ਤਯਾਰ ਕੀਤਾ। [6]ਦਰਸ਼ਨ ਕੀਤਾ। [7]ਭਾਵ ਸ੍ਰੀ ਗੁਰੂ ਜੀ ਨੇ ਪੁੱਛਣਾ ਕੀਤਾ। [8]ਉਸ ਸਿਖ ਨੇ ਉਚਾਰਿਆ। [9]ਦੂਰ ਦਰਗਾਹ ਤੋਂ। [10]ਭਾਵ ਭਾਈ ਬਹਿਲੋ ਦੀ ਸੰਤਾਨ ਦੇ।

*ਫਿਰ ਸਾਖੀਆਂ ਦੀ ਪੋਥੀ ਦੀ ਸਾਖੀ ਵੱਲੀ। †ਪਾ:–ਦਿਨ।

ਅਪਰ ਵਸਤੁ ਕਿਛ ਹਾਥ ਨ ਆਵੈ॥੪੩॥ਸੋ ਨਿਤ ਖਾਨੋ ਕਰਹਿੰ ਅਹਾਰਾ। ਰੁਕੇ ਰਹੈਂ ਸਹਿ ਕਸ਼ਟ ਉਦਾਰਾ। ਅਬਿ ਤੁਮ ਕ੍ਰਿਪਾ ਕਰਹੁ ਛੁਟਵਾਵਹੁ। ਕਸ਼ਟ ਕੈਦ ਤੇ ਆਪ ਬਚਾਵਹੁ ॥ ੪੪ ॥ ਛੁਟੇ ਫਿਰੈਂ ਗਨ ਦੇਸ਼ ਮਝਾਰੀ। ਤਉ ਰਹੈਂ ਇਨਕੇ ਅਨੁਸਾਰੀ। ਬਹਿਲੋ ਬੈਸ ਉਚਾਰਹਿ ਜਥਾ। ਨਿਹਸੰਸੈ ਹਮ ਕਰਿਹੈਂ ਤਥਾ ॥੪੫॥ ਦੈਵਜੋਗ ਆਗਵਨ ਤੁਹਾਰਾ। ਜੋ ਅਬਿ ਕਸ਼ਟ ਨ ਜਾਇ ਹਮਾਰਾ। ਪੁਨਹਿ ਕੌਨ ਸਮਰਥ ਛੁਟਕਾਵੈ। ਰਾਵਰਿ ਬਿਨਾ ਨ ਸੰਕਟ ਜਾਵੈ ॥ ੪੬ ॥ ਆਏ ਪਾਇ ਬਿਖਾਦ ਬਿਸਾਲਾ। ਕੀਨਿ ਬੇਨਤੀ ਹਮ ਇਸ ਕਾਲਾ'। ਸੁਨਿ ਭੂਤਨ ਤੇ ਸੰਕਟ ਤਿਨ ਕੋ। ਬਸਤ੍ਰ ਉਤਾਰਿ ਉਘਾਰਿ ਬਦਨ ਕੋ'॥੪੭॥ ਦੀਨੀ ਧੀਰਜ 'ਚਿੰਤ ਪ੍ਰਹਾਨਹੁ। ਪ੍ਰੀਤਿ ਛੁਟਾਵਹਿ ਨਿਸ਼ਚੇ ਠਾਨਹੁ। ਅਬਿ ਤੁਮ ਜਾਹੁ ਸੁਨੀ ਸਭਿ ਗਾਥਾ'। ਇਮ ਕਹਿ ਸੁਪਤਿ ਭਏ ਜਗਨਾਥਾ ॥ ੪੮ ॥ ਰਾਤਿ ਬਿਤਾਇ ਉਠੈ ਪ੍ਰਭੁ ਪ੍ਰਾਤੀ। ਸੌਚ ਸ਼ਨਾਨ ਠਾਨਿ ਭਲਿ ਭਾਂਤੀ। ਦਿਵਸ ਚਢੇ ਗੁਰ ਕੇ ਢਿਗ ਆਏ। ਪੰਚਹੁੰ ਭ੍ਰਾਤਾ ਦਰਸ਼ਨ ਪਾਏ॥੪੯॥ਬੈਠਿ ਗਏ ਬੰਦਨ ਕਰਿ ਜਬੈ। ਸ਼੍ਰੀ ਮੁਖ ਹੁਕਮ ਬਖਾਨਯੋ ਤਬੈ। 'ਭੂਤ ਪ੍ਰੇਤ* ਜੋ ਪਕਰੇ ਰਾਸੀ। ਕਰਿ ਦਿਹੁ ਸਭਿ ਕੀ ਬੰਦ ਖਲਾਸੀ ॥ ੫੦ ॥ ਕਲੀ ਕਾਲ ਨਿਤਪ੍ਰਤਿ ਨਰ ਖੋਟੇ। ਸ਼ੁਭ ਮਤਿ ਛੋਟੇ, ਦੁਰਮਤਿ ਮੋਟੇ। ਨਿਤ ਮਾਨਹਿੰਗੇ ਹੁਕਮ ਤੁਹਾਰਾ। ਜਹਿੰ ਬਹਿਲੋ ਕਾ ਨਾਮ ਉਚਾਰਾ ॥ ੫੧ ॥ ਠਹਿਰ ਨ ਸਕੈਂ ਬੀਚ ਨਰ ਨਾਰੀ। ਇਮ ਬਰ-ਭਹਿੰ ਆਇਸੁ ਅਨੁਸਾਰੀ। ਮਿਹਨਤ ਕਰਹਿੰ ਈਂਟ ਅਰੁ ਗਾਰੇ। ਅਪਰ

---

[1]'ਗੁਰੂ ਜੀ ਚਾਦਰ ਤਾਣਕੇ ਸੁੱਤੇ ਪਏ ਸਨ, ਜਦੋਂ ਉਨ੍ਹਾਂ ਨੇ ਬੇਨਤੀ ਕੀਤੀ ਤਦ) ਕਪੜਾ ਲਾਹਕੇ ਤੇ ਮੂੰਹ ਨੰਗਾ ਕਰਕੇ (ਗੁਰੂ ਜੀ ਨੇ)''''''। *'ਪ੍ਰੇਤ ਪਿੰਜਰ ਮਹਿ ਦੁਖ ਘਨੇਰੇ' ਗੁਰੂ ਗ੍ਰੰਥ ਸਾਹਿਬ ਵਿਚ ਪਾਠ ਆਯਾ ਹੈ। ਮਹਾਨ ਨੀਚ ਕਰਮੀ ਲੋਕ, ਸ਼ਰੀਰਕ ਕਾਮਨਾ ਵਿਚ ਗ੍ਰਸ-ਤਸ ਜੋ ਮਰਦੇ ਹਨ, ਰੂਹਾਂ ਭਾਰੀਆਂ ਹੋਣ ਕਰਕੇ ਉੱਚੇ ਨਹੀਂ ਉਠ ਸਕਦੇ ਤੇ ਧਰਤੀ ਤੇ ਹੀ ਆਪਣਾ ਅਸਥਾਨ ਰਖਦੇ ਹਨ। ਐਸੀਆਂ ਰੂਹਾਂ ਨੂੰ ਮਨੁੱਖ ਅਲੋਕ ਪਦਾਂ ਨਾਲ ਯਾਦ ਕਰਦਾ ਹੈ। ਅੱਜ ਕਲ ਭੀ ਕਈ ਵੇਰ ਅਖਬਾਰਾਂ ਵਿਚ ਇਨ੍ਹਾਂ ਦੇ ਕੌਤਕ ਛਪਦੇ ਹਨ ਤੇ ਲੋਕੀਂ ਸਾਖੀ ਕਰਦੇ ਹਨ। ਪੱਛਮ ਵਾਲੇ ਭੀ ਹੁਣ ਸਪਿਰਚੁਅਲਿਜ਼ਮ ਦੀ ਵਿੱਦਯਾ ਦ੍ਵਾਰਾ ਇਨ੍ਹਾਂ ਦੇ ਹਾਲਾਤ ਖੋਜਦੇ ਤੇ ਦੱਸਦੇ ਹਨ। ਪਰੰਤੂ ਜੀਕੂੰ ਆਮ ਲੋਕਾਂ ਵਿੱਚ ਕਿੱਸੇ ਕਹਾਣੀਆਂ ਪ੍ਰਚਿਲਤ ਹਨ ਕਿ ਝੂਠੀ ਗਵਾਹੀ ਦੇਂਦੇ ਤੇ ਦੁਸਰੇ ਹੱਥ ਦੀ ਸਫਾਈ ਦੱਸਕੇ ਕਰਾਇਆ ਜਾਂਦਾ ਹੈ ਸੋ ਅਤਯੋਕਤੀਆਂ ਹਨ। ਨਾਲ ਇਹ ਭੀ ਯਾਦ ਰਹੇ ਕਿ ਕਿਤੇ ਕਿਤੇ ਮਨੁੱਖ, ਨਿਰਛੇ ਹਿਰਦੇ ਵਾਲੇ, ਗੁਰਬਾਣੀ ਦੇ ਪ੍ਰੇਮੀ, ਨਾਮ ਨਾਲ ਲਗਨ ਵਾਲੇ ਭੀ ਐਸੇ ਭੂਤਕ ਪ੍ਰਗਟ ਤੋਂ ਉੱਚੇ ਹੁੰਦੇ ਹਨ।

ਸਦਨ ਕੀ ਸਗਰੀ ਕਾਰੇ॥੫੨॥ਤਿਸ ਤੇ ਛੋਡਿ ਦੇਹੁ ਇਨ ਤਾਈਂ[1]। ਇਸ ਪ੍ਰਕਾਰ ਜਬਿ ਕਹਯੋ ਗੁਸਾਈਂ। ਘੇਰਾ ਚਿਨਯੋ ਹੁਤੋ ਇਕ ਥਾਨ।ਗਹੇ ਰਹੈਂ ਤਹਿਂ ਸਮਰਥ ਵਾਨ[2]॥ ੫੩॥ ਗੁਰ ਕੋ ਬਾਕ ਮਾਨਿ ਸਭਿ ਭਾਈ। ਆਇ ਨਿਕਾਰੇ ਤਹਿਂ ਸਮੁਦਾਈ ਅਤਿਸ਼ੈ ਹਰਖ ਸਭਿਨਿ ਮਹਿਂ ਹੋਵਾ। ਬੰਦਹਿ ਗੁਰ ਕੋ ਦਰਸ਼ਨ ਜੋਵਾ ॥੫੪॥ ਪੁਨ ਪੰਚਹੁ ਭ੍ਰਾਤਾ ਕੋ ਬੰਦਿ[3]।ਗਏ ਜਥਹਿ ਛਿਤ ਛੁਟਿ ਕਰਿ ਬ੍ਰਿੰਦ। ਇਸ ਪ੍ਰਕਾਰ ਭਗਤੇ ਦਿਨ ਤੀਨ। ਸ਼੍ਰੀ ਪ੍ਰਭੁ ਰਹੇ ਥਾਸਿ ਕੋ ਕੀਨਿ। ਪੁਨਹ ਪ੍ਰਾਪਤਿ ਤਮਾਰੀ ਕਰਿਵਾਈ। ਕੀਨਸਿ ਡੇਰਾ ਕੂਚ ਗੁਸਾਈਂ* ॥ ੫੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਭਗਤੇ ਬਸਨ' ਪ੍ਰਸੰਗ ਬਰਨਨੰ ਨਾਮ ਦ੍ਵਤੀਓ ਅੰਸੂ । ੨ ॥

੩. [ਬੰਦਰ, ਬਰਗਾੜੀ, ਬਹਿਬਲ, ਸਿਉਰਾਵੀਂ; ਗ੍ਰਾਮਾਂ ਵਿਚ ਜਾਣਾ]।

ਦੋਹਰਾ ॥ ਸਹਿਜ ਸੁਭਾਇਕ ਬਿਚਰਤੇ ਖੇਲਤ ਜਾਹਿ ਅਖੇਰ। ਕਿਤਿਕ ਕੋਸ ਪਰ ਗ੍ਰਾਮ ਇਕ ਬੂਝਤਿ ਭੇ ਤਿਸ ਹੇਰਿ ॥ ੧ ॥ ਚੌਪਈ ॥ 'ਨਾਮ ਗ੍ਰਾਮ ਕੋ ਕਹਿਯਹਿ ਕੌਨ ? ਲਖਹੁ ਬਰਾੜ ਬਸਤ ਇਹ ਜੌਨ'। ਹਾਥ ਬੰਦਿ ਬੋਲੇ ਤਿਸ ਬੇਰਾ। 'ਬੰਦਰ ਨਾਮ ਗ੍ਰਾਮ ਇਸ ਕੇਰਾ' ॥ ੨ ॥ ਸਿੱਖ ਬਿਦੇਸ਼ੀ[4] ਸੁਨਿ ਬਿਸਮਾਏ। 'ਇਨ ਤੋ ਅਦਭੁਤ ਬਾਕ ਅਲਾਏ। ਕਹਾਂ ਬੰਦਰਨਿ ਗ੍ਰਾਮ ਬਸਾਯੋ। ਬਨ ਬ੍ਰਿੱਛਨਿ ਬਾਸਾ ਜਿਨ ਪਾਯੋ' ॥ ੩ ॥ ਤਿਨ ਤੇ ਸੁਨਿ ਸਤਿਗੁਰ ਮੁਸਕਾਏ। ਸ਼੍ਰੀ ਮੁਖ ਤੇ ਪੁਨ ਭੇਦ ਬਤਾਏ।'ਬੰਦਰ ਗੋਤ ਨਰਨ ਕੋ ਅਹੈ। ਗ੍ਰਾਮ ਤਿਨੋ ਰਾਹਕ ਕੋ ਅਹੈ'' ॥ ੪ ॥ ਹੇਰਿ ਸਥਾਨ ਕੀਨਿ ਗੁਰ ਡੇਰਾ। ਉਤਰਿ ਤੁਰੰਗਨਿ ਤੇ ਤਿਸ ਬੇਰਾ।ਥਾਨ ਥਾਨ ਪ੍ਰਤਿ ਦਏ ਲਗਾਇ[5]। ਉਤਰੇ ਸਿੰਘ ਲਗਾਇ ਤ੍ਰਿਣ ਜਾਇ ॥੫ ॥ ਬੰਦਰ ਪੈਂਚ ਤਬੈ ਚਲਿ ਆਏ। ਰਸਤ ਘ੍ਰਿੱਤ ਆਦਿਕ ਸਭਿ ਲਯਾਏ। ਤ੍ਰਿਣ ਦਾਨਾ ਘੋਰਨਿ ਕੋ ਦੀਨਿ। ਅਸਨ ਜਥਾ ਰੁਚਿ ਅਚਵਨਿ ਕੀਨਿ॥੬॥ਰਾਤਿ ਬਿਤਾਇ ਭਏ ਅਸਵਾਰਾ। ਚਢੇ ਗੁਰੂ ਮਗ ਖਿਲਤਿ ਸ਼ਿਕਾਰਾ। ਪਹੁੰਚਿ ਗ੍ਰਾਮ ਬਰਗਾੜੀ† ਗਏ। ਗੁਰ ਬਿਲੋਕਿ ਥਲ ਉਤਰਤਿ ਭਏ ॥ ੭ ॥ ਤਹਾਂ ਕਪੂਰੇ ਭ੍ਰਾਤਾ ਨੰਦ। ਸਾਥ ਕਪੂਰੇ ਬੈਰ ਬਿਲੰਦ। ਚਢਨੋ ਲਰਨ ਕੋ ਨਿਕਸਨੋ ਬਾਹਰ। ਉਤਰੇ ਗੁਰੂ ਸੁਨੇ ਪਿਖਿ ਜ਼ਾਹਰ ॥੮ ॥ ਹਟਨੋ ਲਰਨ ਤੇ ਦਰਸ਼ਨ ਚਾਹਾ।–ਸੇਵ ਕਰੈਂ–

[1]ਤਾਕਤ ਵਾਲੇ ਕੂਤ। [2]ਨਮਸਕਾਰ ਕਰਕੇ। [3]ਜੇ ਗੁਰੂ ਜੀ ਨਾਲ ਦੇਸ ਵਿਚ ਪਰਦੇਸੀ ਸਿਖ ਸਨ। [4]ਉਨ੍ਹਾਂ ਜ਼ਿਮੀਂਦਾਰਾਂ ਦਾ ਪਿੰਡ ਹੈ। [5]ਭਾਵ ਘੋੜੇ ਵੰਨੇ ਦਿੱਤੇ। *ਇਸ ਚੌਪਈ ਦੇ ਦੋ ਚਰਨ ਵੱਧ ਹਨ। †ਪਾ:–ਬਲਗਾੜੀ। ਬਰਗਾੜੀ ਪਿੰਡ ਕੋਟ ਕਪੂਰੇ ਦੇ ਨੇੜੇ ਹੈ।

ਚਿਤ ਮਹਤ ਉਮਾਹਾ। ਆਨਿ ਮਿਲਯੋ ਪਗ ਬੰਦਨ ਠਾਨੀ। ਸਭਿ ਸੁਧਿ ਲੇਤਿ ਖਾਨ ਅਰੁ ਪਾਨੀ ॥੬॥ ਤ੍ਰਿਣ ਦਾਨਾ ਹਿਤ ਹਯਨਿ ਅਨਾਯੋ। ਆਪ ਖਰੇ ਹੁਇ ਸਭਿਨਿ ਪੁਚਾਯੋ। ਪ੍ਰੇਮ ਭਾਵਨਾ ਕਰਿ ਬਹੁਤੋਰੀ। ਸੇਵਾ ਕਰਿ ਬਿਸਾਲ ਤਿਸ ਬੋਰੀ ॥ ੧੦ ॥ ਸਤਿਗੁਰ ਨਿਕਟ ਆਇ ਕਰਿ ਬੈਸਾ। ਪਰਖਨ ਭਾਉ ਰਿਦੇ ਮਹਿ ਜੈਸਾ। ਸ਼੍ਰੀ ਮੁਖ ਤੇ ਤਿਹ ਸੰਗ ਬਖਾਨਾ।'ਛਾਂਗ[1] ਅਨਾਵਹੁ ਪੁਸ਼ਟ ਮਹਾਨਾ' ॥ ੧੧ ॥ ਮਾਨਿ ਹੁਕਮ ਤਤਕਾਲ ਅਨਾਯੋ। ਝਟਕਾ ਤੁਪਕ ਸਾਥ ਕਰਿਵਾਯੋ।ਆਮਿਖ ਕੋ ਸੁਧਾਰਿ ਕਰਿ ਤਯਾਰੇ। ਡਾਰਿ ਮਸਾਲੇ ਬਿਬਿਧਿ ਪ੍ਰਕਾਰੇ ॥ ੧੨ ॥ ਕਰਿ ਅਹਾਰ ਪ੍ਰਭੁ ਕੋ ਅਚਵਾਯੋ। ਬੈਠਨ ਨਿਕਟ ਪ੍ਰਸੰਗ ਬਤਾਯੋ।'ਹੇ ਪ੍ਰਭੂ! ਚਢਨ ਲਰਨ ਕੇ ਕਾਰਨ। ਨਿਕਸਤਿ ਰਾਵਰ ਕਰੈ ਨਿਹਾਰਨਿ ॥੧੩॥ ਦਰਸ ਲਾਲਸਾ ਕਰਿ ਹਟਿ ਰਹਯੋ'। ਸੁਨਿ ਕਰਿ ਗੁਰੂ ਸ਼ੋਧ ਤਿਸ ਕਹਯੋ[2]। 'ਸ਼ੱਤ੍ਰੂ ਪ੍ਰਾਤਿ ਕੋ ਕਰਹਿ ਚਢਾਈ। ਆਨਿ ਮਚਾਵਹਿ ਇਹਾਂ ਲਰਾਈ ॥ ੧੪॥ ਰੋਣ ਕਰਿਬੇ ਤੁਮ ਗਮਨਹੁ ਨਾਂਹਿ। ਅਪਰ ਗ੍ਰਾਮ ਕੋ ਨਰ ਸਭਿ ਜਾਹਿ। ਅਰਹਿੰ ਲਰਹਿੰਗੇ ਹਾਰਹਿੰ ਨਾਂਹੀ[3]। ਰਾਖਹਿੰ ਰੋਕ ਕਰਹਿੰ ਬਲ ਤਾਂਹੀ ॥੧੫॥ ਜੋ ਨਹਿ ਬਰਜਯੋ ਰਹੈਂ ਸਦਨ ਮਹਿੰ[4]। ਪ੍ਰਾਣ ਬਿਨਾਸਹਿੰ[5] ਪ੍ਰਾਤੀ ਰਣ ਮਹਿੰ। ਯਾਂ ਤੇ ਉਚਿਤ ਨ ਤੋ ਕਹੁ ਜਾਨਾ। ਪੁਨਹਿੰ ਲਰਹੁ ਕਰਿ ਜੁੱਧ ਮਹਾਨਾ ॥ ੧੬ ॥ ਛਤੇ ਰਿਪੁਨਿ ਤੇ ਪ੍ਰਾਪਤਿ ਹੋਇ*[6]। ਸੁਨਤਿ ਗੁਰੂ ਤੇ ਹਰਖਯੋ ਸੋਇ। ਬਾਰ ਬਾਰ ਕਰਿ ਕੈ ਪਗ ਨਮੋ। ਉਠਿ ਘਰ ਕੋ ਗਮਨਯੋਂ ਤਿਹ ਸਮੋ ॥੧੭॥ ਸੁਪਤਿ ਜਥਾ ਸੁਖ ਰਾਤਿ ਬਿਤਾਈ। ਸੋਚ ਸ਼ਨਾਨ ਭੋਰ ਹੁਇ ਆਈ। ਕੁਛ ਦਲ ਤਬਹਿ ਕਪੂਰੇ ਕੇਰਾ। ਆਨਿ ਸੁ ਲਰਯੋ ਸ਼ਰੀਕੇ ਝੇਰਾ[7]।੧੮॥ਸਕਲ ਗ੍ਰਾਮ ਕੋ ਬੀਰ ਪਠਾਏ। ਆਪ ਨ ਗਯੋ ਰਹਯੋ ਘਰ ਥਾਏ। ਕੋਠੇ ਅੰਤਰ ਹੋਇ ਪ੍ਰਵੇਸ਼।ਬੈਠਿ ਰਹਯੋ ਕਰਿ ਮੌਨ ਵਿਸ਼ੇਸ਼ ॥੧੯॥ਵਹਿਰ ਪਰਯੋ ਘਮਸਾਨ ਲਰਾਈ।ਜ੍ਵਾਲਾ-ਬਮਣੀ ਜਾਲ ਚਲਾਈ। ਛਰਤਿ ਸ਼ਰੀਕਨਿ ਤੇ ਤਿਸ ਦਾਰਾ। ਰਿਸ ਧਰਿ ਪਤਿ ਸੋਂ ਨਿਠੁਰ ਉਚਾਰਾ॥੨੦॥'ਸਿਰ ਕੀ ਪਾਗ ਸ਼ਸਤ੍ਰ ਨਿਜ ਸਾਰੇ।ਮੁਝਕੋ ਦੇਹੁ ਕਰੋਂ ਤਨ ਧਾਰੇ।ਪਹਿਰਿ ਘਾਘਰੀ ਲੇਹੁ ਛਲੋਟੀ[8]। ਦੁਰਹੁ ਬੈਠਿ ਹੁਇ

[1]ਬੱਕਰਾ। [2]ਤਿਸਦੀ ਸੁਖ ਦੀ ਗੱਲ ਕਹੀ। [3](ਤੇਰੀ ਵੱਲ ਦੇ) ਜੇ ਅੜ ਕੇ ਲੜਨਗੇ ਤਾਂ ਹਾਰਨਗੇ ਨਹੀਂ। [4]ਜੇ ਤੂੰ ਰੁਕਿਆ ਨਾ ਰਹੇਂਗਾ ਘਰ ਵਿਚ। [5]ਤੇਰੇ ਪ੍ਰਾਣ ਨਾਸ਼ ਹੋ ਜਾਣਗੇ। [6]ਸ਼ਰੀਕੇ ਦਾ ਝਗੜਾ ਕਰਕੇ। [7]ਛੋਛਣ, ਸਿਰ ਦੀ ਨਮਾਨੀ ਚਾਦਰ। *ਇਹ ਹੋਕਾਰ ਦੱਸੀ ਹੈ।

ਬਾਤ ਨ ਖੋਟੀ[1] ॥ ੨੧॥ ਆਇ ਸ਼ਰੀਕ ਲਰੇ ਘਰ ਦ੍ਵਾਰੇ। ਤੂੰ ਬੈਠਸੋ ਛਪਿ ਸਦਨ ਮਝਾਰੇ। ਕੁਲ ਕੀ ਲਾਜ ਹਾਨ ਕਰਿ ਬੈਸਾ।ਤਨ ਬਿਹੰਡਜ਼ਾ[2]ਹੋਵਤਿ ਜੈਸਾ[3] ॥੨੨॥ ਇੱਤਮਾਦਿਕ ਨਿਸ਼ਠੁਰ ਜਥਿ ਕਹਸੋ। ਤ੍ਰਿਯ ਕੋ ਬੋਲ ਨਹੀਂ ਉਰ ਸਹਸੋ। ਸ਼ਸਤ੍ਰ ਸਜਾਇ ਤੁਰੰਗਮ ਚਢਸੋ। ਮਚਸੋ ਜੁੱਧ ਰਸ ਬੀਰਹਿ ਬਢਸੋ ॥ ੨੩ ॥ ਜਾਇ ਲਰਸੋ ਰਣ ਮਹਿੰ ਹਯ ਫੇਰਾ। ਰਿਪੁ ਹਲਾਇ ਹੋਲਾ ਬਡ ਗੇਰਾ। ਦਿਯੇ ਪਲਾਇ ਦੂਰ ਲਗਿ ਗਏ। ਠਹਿਰ ਅਰੇ ਅਰੁ ਧੀਰਜ ਕਿਏ[4] ॥ ੨੪ ॥ ਤਜੀ ਤੁਫੈਗ ਪੁੰਜ* ਇਕ ਸੰਗ। ਗੁਲਕਾਂ ਲਗੀ ਬੋਗ ਤੇ ਅੰਗ। ਗਿਰਸੋ ਮ੍ਰਿਤਕ ਹ੍ਵੈ ਕੈ ਤਤਕਾਲਾ। ਲਸਾਇ ਉਠਾਇ ਗ੍ਰਾਮ ਮਹਿੰ ਭਾਲਾ॥੨੫॥ਇਕ ਸਨਬੰਧੀ ਤਿਸ ਕੋ ਧਾਯੋ। ਸਿਮਰਤਿ ਬਾਕ ਗੁਰੂ ਢਿਗ ਆਯੋ। ਬੋਲਸੋ ਹਾਥ ਜੋਰਿ ਕਰਿ ਸੋਇ। 'ਮਰਸੋ ਚੌਧਰੀ ਬਰਜਸੋ ਜੋਇ ॥ ੨੬ ॥ ਰਾਵਰਿ ਬਚਨ ਮਾਨਿ ਨਹਿੰ ਰਹਸੋ[5]। ਨਿਕਸਸੋ ਲਰਨ, ਨਿਠੁਰ ਤ੍ਰਿਯ ਕਹਸੋ'। ਸ਼੍ਰੀ ਗੁਰ ਭਾਖਸੋ 'ਮਰਸੋ ਨ ਸੋਇ'। ਸੁਨਿ ਸੋ ਕਹੈ 'ਗਯੋ ਮ੍ਰਿਤੁ ਹੋਇ' ॥੨੭॥ ਪੁਨ ਗੁਰ ਭਨਸੋ 'ਨਹੀਂ ਮ੍ਰਿਤੁ ਹੋਵਾ'। ਸੁਨਿ ਸੋ ਕਹੈ 'ਮਰਸੋ ਦ੍ਰਿਗ ਜੋਵਾ'। ਤ੍ਰਿਤੀ ਬਾਰ ਗੁਰ ਬਹੁਰ ਬਖਾ[6]। 'ਨਹੀਂ ਚੌਧਰੀ ਤਮਾਰੋ ਪ੍ਰਾਨਾ' ॥ ੨੮ ॥ ਸੋ ਬੋਲਸੋ 'ਨਿਸ਼ਚੈ ਮ੍ਰਿਤੁ ਪਾਈ'। ਤੀਨ ਬਾਰ ਗੁਰ ਗਿਰਾ ਹਟਾਈ। ਸੁਨਿ ਪ੍ਰਭੁ ਮੁਸ਼ਟ ਖੋਲਿ ਕਰਿ ਭਾਖਾ। 'ਤਿਸ ਕੋ ਭੌਰ[7] ਹਮਹੁ ਗਹਿ ਰਾਖਾ ॥ ੨੯ ॥ ਨਹਿੰ ਬਚ ਮਾਨਾ, ਸੋ ਅਬਿ ਛੋਰਾ। ਨਾਂਹਿਤ ਜੀਵ ਉਠਤਿ ਜੁਤਿ ਜੋਰਾ[8]ਨਿਜ ਮੁਸ਼ਟੀ ਮਹਿੰ ਰਾਖਸੋ ਰੋਕ।ਹਿਤ ਜਿਵਾਇਬੇ ਕਰਨ ਅਸ਼ੋਕ ॥੩੦॥ ਸੱਤ ਬਚਨ ਤੈਂ ਕਸੋਂ ਨਹਿੰ ਮਾਨਸੋਂ ? ਮਰਸੋ ਜਿਵਾਵਤਿ[9], ਸੋ ਤੈਂ ਹਾਨਸੋਂ[10]। ਰੁਦਤਿ ਗਯੋ ਮਿਲਿ ਕੀਨਸਿ ਦਾਹ। ਭਯੋ ਚੌਧਰੀ ਤਤਛਿਨ ਸ਼ਾਹ ॥ ੩੧ ॥ ਪੁਨ ਸ਼੍ਰੀ ਪ੍ਰਭੁ ਤਮਾਰੀ ਕਰਿਵਾਈ। ਡਾਰੇ ਜ਼ੀਨ ਹਯਨਿ ਸਮੁਦਾਈ। ਕਰਸੋ ਕੂਚ ਚਲਿ ਪਰੇ ਅਗੋਰੇ। ਕਿਤਿਕ ਕੋਸ ਉਲੰਘੇ ਸਿਸ ਬੋਰੇ॥੩੨॥ ਬਹਿਵਲ[11] ਤੇ ਸਿਉਰਾਸਾਂ[12] †ਨਾਮੂ। ਕਰੇ ਬਿਲੋਕਨ ਜਥਿ ਏ ਗ੍ਰਾਮੂ। ਡੇਰਾ ਕਰਤਿ ਭਏ ਸੁਭ ਥਾਨ। ਸਨੈ ਸਨੈ

---

[1](ਫੇਰ) ਲੁਕਕੇ ਏਹੋ ਤਾਂ ਗਲ ਮਾੜੀ ਨਾ ਏਵੇ (ਭਾਵ ਮਰਦ ਹੋਕੇ ਲੁਕ ਛਿਣਕਾ ਖੋਟਾ ਹੈ)। [2]ਖਸਮਰਾ। [3](ਪਰ ਕੁਝ ਵੇਰੀ) ਰੁਕਕੇ ਤੇ ਧੀਰਜ ਧਾਰਕੇ ਅੜ ਪਏ। [4]ਹਟ ਨਹੀਂ ਰਹਿਆ ਸੀ। ਸੀਵ ਆਤਮਾ। [6]ਬਲ ਨਾਲ। [7]ਅਸੀਂ ਜਿਵਾ ਦਿੰਦੇ। [8]ਤੂੰ ਮਾਰ ਦਿੱਤਾ ਹੈ। [9]ਨਾਮ ਹਨ ਪਿੰਡਾਂ ਦੇ। *ਪਾ:—ਪੁੰਜ। †ਸਾਖੀਆਂ ਵਾਲੀ ਪੋਥੀ ਵਿਚ ਪਾਠ 'ਸਿਉਰਾਮੀ' ਹੈ,ਜੋ ਠੀਕ ਹੈ।

ਪਹੁੰਚੇ ਸਭਿ ਆਨਿ॥੩੩॥ਪਹਿਰ ਤੀਸਰਾ ਦਿਨ ਕੋ ਭਯੋ। ਮਾਦਿਕ ਤਬਿ ਅਨਾਇ ਛਕਿ ਲਯੋ। ਦੋਦੋਵਾਲ ਤਾਲ ਕੋ ਨਾਮੂ। ਤਿਸ ਮਹਿੰ ਸੁਨਿ ਜਲ ਕੋ ਅਭਿਰਾਮੂ ॥ ੩੪ ॥ ਹੋਤ ਸੁਚੈਤੇ ਤਿਸ ਢਿਗ ਗਏ। ਸੌਚ ਸ਼ਨਾਨ ਤਹਾਂ ਕਰਿ ਲਏ। ਏਕ ਸ਼ਹੀਦ ਤੁਰਕ ਤਬਿ ਆਵਾ। ਸ਼ਮਸ਼ ਸੇਤ ਸ਼ੇਤਹਿੰ ਪਹਿਰਾਵਾ[1] ॥੩੫॥ ਸਿਹਸ ਤਰੋਵਰ[2] ਦੀਰਘ ਖਰਨੋ। ਚਿਰੰਕਾਲ ਤੇ ਬਾਸਾ ਕਰਨੋ। ਤਹਿੰ ਤੇ ਨਿਕਸਿ ਗੁਰੂ ਢਿਗ ਆਯੋ। ਹਾਥ ਜੋਰਿ ਪਗ ਸੀਸ ਨਿਵਾਯੋ॥ ੩੬ ॥ ਤਿਸਕੋ ਦੇਖਿ ਗੁਰੂ ਬਚ ਕੀਆ'ਰਾਜ਼ੀ ਹਹਿੰ ਉਸੈਨ ਖਾਂ ਮੀਆਂ !' ਸੁਨਿ ਮਨ ਆਨੰਦ ਦੀਰਘ ਧਾਰਾ। 'ਰਾਜ਼ੀ ਆਜ ਬਿਸਾਲ' ਉਚਾਰਾ ॥੩੭ ॥ 'ਮੌਲਾ ਪਾਕ ਅਲਾਹਿ ਖ਼ੁਦਾਇ। ਕਰਿ ਦੀਦਾਰ ਅਧਿਕ ਸੁਖ ਪਾਇ। ਚਿਰੰਕਾਲ ਕੋ ਚਾਹਤਿ ਰਹਨੋ। ਸੁੰਦਰ ਰੂਪ ਆਜ ਮੈਂ ਲਹਨੋ ॥ ੩੮ ॥ ਹੋਇ ਬਿਸਾਲ ਮੋਹਿ ਕੱਲਜ਼ਾਨ। ਭਈ ਦੂਖ ਪਾਪਨਿ ਕੀ ਹਾਨਿ'। ਜਬਿ ਗੁਰ ਹਟੇ ਆਇਬੇ ਡੇਰੇ। ਕਰਿ ਸਲਾਮ ਸੋ ਹਟਨੋ ਪਿਛੇਰੇ ॥ ੩੯ ॥ ਤਬਿ ਸਿੱਖਨ ਬੂਝਨੋ 'ਇਹ ਕੌਨ ? ਉੱਜਲ ਰੂਪ ਦਿਖਾਯੋ ਜੌਨ। ਕਰਨੋ ਸਲਾਮ ਆਪ ਕੋ ਜਬੈ। ਛਪਨੋ ਬਿਲੋਕਤਿ ਹਮਰੇ ਤਬੈ[3]' ॥੪੦॥ ਸ਼ਤਿਗੁਰ ਕਹਨੋ '[4]ਘਾਲ ਇਨ ਘਾਲੀ। ਕਿਸੂ ਕਰਮ ਛਲ ਭਯੋ ਬਿਸਾਲੀ। ਅਬਿ ਕੇਤਿਕ ਦਿਨ ਮਹਿੰ ਕੱਲਜ਼ਾਨ[5]। ਜਾਇ ਭਿਸਤ ਸੁਖ ਪਾਇ ਮਹਾਨ'॥੪੧॥ ਤਬਿ ਗ੍ਰਾਮਨਿ ਕੇ ਨਰ ਗਨ ਆਏ।ਕੁਛਕ ਰਸਤ ਘ੍ਰਿਤ ਆਦਿਕ ਲਯਾਏ। ਬੰਦਨ ਕਰਿ ਗੁਰ ਕੇ ਢਿਗ ਬੈਸੇ। ਕਰ ਕੋ ਜੋਰਿ ਭਨੇ ਬਚ ਐਸੇ॥ ੪੨ ॥ 'ਕੇਤਿਕ ਦੇਗ਼ ਸਮੀਪ ਕਰਾਵਹੁ'। ਕੇਤਿਕ ਸਿੱਖਨਿ ਸਦਨ ਪਠਾਵਹੁ[6]। ਘਰ ਘਰ ਮਹਿੰ ਇਕ ਇਕ ਸਿਖ ਜਾਇ। ਤ੍ਰਿਪਤਹਿ ਕਰਿ ਭੋਜਨ ਪੁਨ ਆਇ' ॥ ੪੩ ॥ ਜੋ ਸਿਖ ਸੁਚ ਸੋਂ ਕਰਹਿੰ ਅਹਾਰਾ। ਸੋ ਨਹਿੰ ਗਮਨੈ ਕਿਸੂ ਅਗਾਰਾ। ਨਿਕਟ ਗੁਰੂ ਕੇ ਸੋ ਤ੍ਰਿਪਤਾਏ। ਅਪਰ ਸਰਬ ਘਰ ਤਿਨਹੁੰ ਸਿਧਾਏ॥੪੪॥ ਇਕ ਇਕ ਸਿਖ ਇਕ ਇਕ ਘਰ ਗਯੋ। ਜਾਇ

---

[1]ਦਾੜ੍ਹਾ ਭੀ ਦਿੱਤਾ ਤੇ ਪਹਿਰਾਵਾ ਭੀ ਚਿੱਟਾ ਹੈ। [2]ਸਰੀਂਹ ਦਾ ਬਿੱਛ। [3]ਸਾਡੇ ਵੇਖਦਿਆਂ ਤਦੋਂ ਹੀ ਲੁਕ ਗਿਆ। [4]ਭਾਵ ਇਹ ਹੈ ਕਿ ਇਸਨੇ ਘਾਲ ਘਾਲੀ ਹੋਈ ਸੀ, ਕੋਈ ਕਸਰ ਸੀ ਜੋ ਮੁਕਤ ਪਦ ਤੇ ਨਹੀਂ ਗਿਆ, ਪਰ ਕੋਈ ਐਸਾ ਸ਼ੁਭ ਕਰਮ ਸੀ ਜਿਸ ਦੇ ਫਲ ਵਿਚ ਸਾਡਾ ਦਰਸ਼ਨ ਇਸ ਨੂੰ ਹੋਇਆ ਹੈ, ਹੁਣ ਇਸਦੀ ਕਲਜ਼ਾਣ ਹੋ ਜਾਏਗੀ। [5]ਕੁਝਕ ਸਿੱਖਾਂ ਦਾ ਲੰਗਰ ਆਪਣੇ ਪਾਸ ਕਰਾਓ। [6]ਤੇ ਕੁਝ ਨੂੰ ਸਿੱਖਾਂ ਦੇ (ਭਾਵ ਸਾਡੇ) ਘਰੀਂ ਘੱਲ ਦਿਓ।

ਸਕਲ ਭੋਜਨ ਤਹਿੰ ਕਯੋ। ਇਕ ਧਨ ਤੇ ਦਾਰਿੱਦ੍ਰੀ ਮਹਾਂ[1]। ਕਰਨ ਅਹਾਰ ਸੁ ਪੱਯਹਿ ਕਹਾਂ ॥ ੪੫ ॥ ਕਹਨੋ ਸ਼ਰੀਕਨਿ 'ਜਬ ਕਿਤ ਲਜਾਵਹੁ। ਏਕ ਸਿੱਖ ਕੋ ਲੈ ਤ੍ਰਿਪਤਾਵਹੁ'। ਸੋ ਸਿਖ ਲੈ ਸਿਖ ਕੋ ਘਰ ਗਯੋ। ਨਿਜ ਬਾਸਨ ਧਰਿ ਕਰਿ ਥਿਰ ਭਯੋ॥ ੪੬ ॥ ਊਪਰ ਤੇ ਉਤਾਰਿ ਨਿਜ ਖੇਸ। ਤਰੇ ਬਿਛਾਯੋ ਭਾਉ ਵਿਸ਼ੇਸ਼। ਬੈਠਿ ਸਿੱਖ ਕੋ ਚਰਨ ਪਖਾਰੇ। ਆਨੇ ਪੀਲੂ ਸ਼ੁਸ਼ਕ ਅਹਾਰੇ ॥ ੪੭ ॥ ਨੀਰ ਭਿਗੋਇ ਨਰਮ ਬਹੁ ਕਰੇ। ਸਿਖ ਨੈ ਸਿਖ ਕੇ ਆਗੇ ਧਰੇ। ਖਾਇ ਚੁਲਾ ਪਵਿ ਕਰਿ ਅਰਦਾਸ। ਚਲਿ ਆਯੋ ਸਤਿਗੁਰ ਕੇ ਪਾਸ ॥੪੮॥ ਗਯੋ ਪੁਚਾਇ ਸੈਗ[2] ਸਿਖ ਹੋਊ। ਸਿਖ ਨੈ ਕਰਨੋ ਹਟਾਵਨਿ ਸੋਊ।ਜਬਿ ਸਭਿ ਆਇ ਮਿਲੇ ਗੁਰ ਤੀਰ। ਬੁਝਨ ਕੀਨੋ ਗੁਨੀ ਗਹੀਰ ॥ ੪੯ ॥ 'ਕਹਾ ਕਹਾਂ ਭੋਜਨ ਤੁਮ ਖਾਯੋ ? ਅਪਨੋ ਅਪਨੋ ਦੇਹੁ ਬਤਾਯੋ'। ਕੋਊ ਕਹੈ 'ਰੋਟਕਾ ਛਾਛੀ'। ਕੋ ਬੋਲਨੋ 'ਖਿਚਰੀ ਦਧਿ ਆਛੀ' ॥੫੦॥ ਕੋ 'ਪਾਇਸ', ਕੋ ਕਹਿ 'ਬਹਿ*[3] ਪਈ'। 'ਜਵ ਕੀ ਦੋੜ[4]' ਕਿਨਹੁੰ ਅਰਿ ਲਈ। ਇੱਤਮਾਦਿਕ ਸਭਿ ਕੀਨ ਬਤਾਵਨਿ। ਕਰਨੋ ਜਾਇ ਜਸ ਜਸ ਘਰ ਖਾਵਨਿ ॥ ੫੧ ॥ ਮੈਲਾਗਰ ਸਿੰਘ ਬੁਝਨਿ ਕੀਨਾ। 'ਤੈਂ ਕਨਾ ਅਚਨੋ, ਕਹਾਂ ਸਿਖ ਦੀਨਾ?'।ਸੁਨਿ ਕਰ ਜੋਰਿ ਕਹਨੋ 'ਮੈਂ ਨੀਕਾ। ਭੋਜਨ ਛਕਨੋ ਭਾਉ ਪਿਖਿ ਜੀਕਾ ॥ ੫੨ ॥ ਸਗਰੀ ਉਮਰ ਨਹੀਂ ਅਸ ਖਾਯੋ। ਆਜ ਜਥਾ ਸਿਖ ਨੈ ਅਚਵਾਯੋ'। ਪੁਰਿ ਜਨ ਤਹਾਂ ਸੁਨਤਿ ਬਿਸਮਾਏ। 'ਤਿਸ ਘਰ ਕੁਛ ਨਹਿੰ, ਕਨਾ ਇਨ ਖਾਏ ॥ ੫੩ ॥ ਢਾਕੇ ਪੜ ਢਾਕਾ ਤਿਸ ਹੋਹਿ। ਕਿਤ ਤੇ ਆਨਿ ਅਚਾਯੋ ਤੋਹਿ'। ਗੁਰੂ ਕਹਨੋ 'ਸਿਖ ਲੇਹੁ ਹਕਾਰੇ। ਬੁਝਹਿੰ ਤਿਹ ਕਨਾ ਦੀਨ ਅਹਾਰੇ ?' ॥੫੪॥ ਉਠਿ ਰਾਹਕ ਤਿਹ ਲਜਾਇ ਬੁਲਾਇ।ਪੁਛਨੋ ਗੁਰ'ਤੈ ਕਹਾਂ ਖੁਵਾਇ?'। ਹਾਥ ਜੋਰਿ ਹੁਇ ਨੰਮ੍ਰ ਬਖਾਨੀ। 'ਦੀਨ ਕਟੋਰਾ ਮੈਂ ਭਰਿਪਾਨੀ॥੫੫॥ਸੋ ਪੀ ਕਰਿ ਸਿਖ ਉਠਿ ਇਤ ਆਯੋ। ਹੁਤੋ ਦਾਰਿਦੀ ਨਹਿ ਕੁਛ ਪਾਯੋ'। ਕਰਨੋ ਹੁਕਮ 'ਸਚ ਕਨੋਂ ਨਹਿ ਕਹੈਂ ? ਤ੍ਰਿਪਤਾਯੋ ਸਿਖ ਜਿਮ ਹਿਤ ਚਹੈਂ' ॥ ੫੬ ॥ ਸਿਖ ਨੈ ਸਾਚ ਕਹਨੋ ਤਿਸ

---

[1]ਭਾਵ ਇਕ ਸਿੱਖ ਐਸਾ ਸੀ ਜੋ ਧਨ ਵਲੋਂ ਬਹੁਤ ਗ਼ਰੀਬ ਸੀ। [2]ਕਿਸੇ ਨੇ ਖੀਰ, ਕਿਸੇ ਦਹੀਂ (ਨਾਲ ਰੋਟੀ) ਪਾਈ (ਦੱਸੀ)। [ਬਹੀ=ਮੱਸਜਾ ਆਦਿ ਨੂੰ ਦਹੀਂ ਰਿੜਕਦੇ ਨਹੀਂ, ਤੇ ਵੈਸ਼ਨਵੇ ਖਾਂਦੇ ਹਨ ਉਸ ਨੂੰ ਬਹੀ, ਬੇਈ ਕਹਿੰਦੇ ਹਨ] । [3]ਦੇ ਰੋਟੀਆਂ ਵੇਲਕੇ ਵਿਚ ਘਿਉ ਲਾਕੇ ਪਕਾਉਣੀ, ਪੂੜਾ। [4]ਪ੍ਰੇਮ ਦੀ ਚਾਹ ਨਾਲ।

*ਪਾ:—ਬਹਿ=ਬੇਹੀ, ਬਾਸੀ।

ਬੇਰੀ। 'ਹੁਤੀ ਕੋਕੜਾਂ ਪੀਲੁਨਿ[1] ਕੇਰੀ'। ਗੁਰੂ ਕਹਯੋ 'ਸਿੱਖੀ ਧੰਨ ਧੰਨ'। ਦੇਖਿ ਭਾਉ ਕੋ ਭਏ ਪ੍ਰਸੰਨ ॥ ੫੭ ॥ 'ਅਸ ਸਿਖ ਭੀ ਬਿਚ ਪੰਥ ਸੁਹਾਇੰ। ਸਤੀ ਦੇਹਿ ਸੰਤੋਖੀ ਖਾਇ। ਸਿਖ ਢਿਗ ਹੋਇੰ[2] ਅਚਾਵਹਿ ਨਾਂਹੀ। ਤੌ ਦੂਖਨ ਜਾਨਹੁ ਤਿਸ ਮਾਂਹੀ ॥੫੮॥ ਨਿਰਧਨ ਸਿਖ ਤੇ ਜਾਚਹਿ ਨੀਕਾ[3]। ਦੇਸ਼ ਲਖਹੁ ਅਚਵਹਿੰ[4] ਤਿਸ ਹੀ ਕਾਧਾਂ ਤੇ ਭਾਵੰ[5] ਮੂਲ ਹੀ ਜਾਨ। ਅਚਨ ਅਚਾਵਨ ਬਿਧਿ ਪਹਿਚਾਨ' ॥ ੫੯ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਐਨੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅੰਸੂ ॥ ੩ ॥

[ਕੋਟ ਕਪੂਰੇ]।

ਦੋਹਰਾ ॥ ਕਰਨੋ ਕੂਚ ਤਹਿੰ ਤੇ ਚਵੈ ਸ੍ਰੀ ਸਤਿਗੁਰ ਸੁਖਦਾਇ। ਗਏ ਕਪੂਰੇ ਕੋਟ ਕੋ ਸਿੰਘ ਸੰਗ ਸਮੁਦਾਇ॥੧॥ ਚੌਪਈ॥ ਕੇਤਿਕ ਪੁਰਿ ਤੇ ਉਤਰੇ ਦੂਰ। ਹੋਰੀ ਥਾਇੰ ਉਚਿਤ ਜਹਿੰ ਰੂਰ। ਡੇਰਾ ਕਰਨੋ ਤੁਰੰਗ ਲਗਾਏ। ਤ੍ਰਿਣ ਈਂਧਨ ਇਕਠੇ ਕਰਿ ਲਯਾਏ॥੨॥ਬੈਠੇ ਸਤਿਗੁਰ ਲਾਇ ਦਿਵਾਨ।ਕੇਤਿਕ ਦਰਸਤਿ ਹੈਂ ਨਰ ਆਨਿ। ਖਬਰ ਕਪੂਰੇ ਕੇ ਢਿਗ ਗਈ।ਮਿਲਿਬੇ ਕਾਰਨ ਤਯਾਰੀ ਕਈ ॥ ੩ ॥ ਘੋੜਾ ਏਕ ਸ਼ਿੰਗਾਰ ਬਨਾਯੋ। ਦੈਬੇ ਹੇਤੁ ਉਪਾਯਨ ਲਯਾਯੋ। ਕੇਤਿਕ ਨਰ ਲੈ ਕਰਿ ਨਿਜ ਸਾਥ। ਪਹੁੰਚਨੋ ਆਇ ਪਿਖੇ ਗੁਰ ਨਾਥ ॥੪॥ ਪਦ ਅਰਬਿੰਦ ਬੰਦਨਾ ਕਰੀ।ਹਾਥ ਬੰਦਿ ਬੈਠਨੋ ਤਿਸ ਘਰੀ। ਕੁਸ਼ਲ ਪ੍ਰਸ਼ਨ ਕਹਿ ਕ੍ਰਿਪਾ ਨਿਧਾਨਾ।'ਕ੍ਰਿਪਾ ਆਪ ਕੀ ਅਨੰਦ ਮਹਾਨਾ'॥ ੫॥ 'ਕਹਹੁ ਕਪੂਰਾ ਆਯੁਧ ਧਰੇ। ਧੀਰ ਬੀਰਤਾ ਕੇਤਿਕ ਕਰੇ? ਰਣ ਕੀ ਚੌਂਪ ਬਿਸਾਲ ਕਿ ਨਾਂਹੀ? ਜਿਸ ਤੇ ਬੀਰ ਪਰਮਪਦ ਪਾਹੀਂ' ॥੬॥ ਕਹਨੋ ਕਪੂਰੇ ਸ੍ਰੀ ਗੁਰ ਸਾਥ। 'ਇਹੁ ਜਗ ਨਾਥ! ਆਪ ਕੇ ਹਾਥ। ਧੀਰ ਬੀਰ ਕੋ ਭੀਰੁ ਬਨਾਵਹੁ[6]।ਭੀਰੁਨ ਤੇ[7] ਬਹੁ ਜੁੱਧ ਮਚਾਵਹੁ'॥੭॥ 'ਭਲਾ ਕਪੂਰੇ ਭਲਾ ਕਪੂਰੇ'।ਬੋਲੇ ਪਾਤਸ਼ਾਹੁ ਗੁਰ ਪੂਰੇ। 'ਵਹਿਰ ਅਖੇਰ ਕਰਹਿੰ ਕਿਸ ਕੇਰਾ[8]? ਕਿਤ ਦਿਸ਼ਿ ਗਮਨ ਢਿਰਹਿੰ ਬਹੁ ਫੇਰਾ[9]?' ॥ ੮ ॥ ਕਹੈ ਕਪੂਰਾ 'ਕੁਕਰ ਬਾਜ। ਰਾਖੌਂ ਮੈਂ ਅਖੇਰ ਕੋ ਸਾਜ। ਸ਼ਿਕਰੇ ਜੁਰਰੇ ਆਦਿ ਘਨੇਰੇ। ਅਨ-ਵਾਏ ਦੇ ਦਰਬ ਬਡੇਰੇ ॥ ੯ ॥ ਬਡੇ ਬਿਹੰਗਨਿ ਜਾਨਿ ਨ ਦੇਤਿ। ਬਲ ਤੇ ਝਪਟ ਕਰਤਿ ਗਹਿ ਲੇਤ'। ਇੱਤਯਾਦਕ ਬਾਤੈਂ ਕੁਛ ਔਰ। ਕਰਤਿ ਭਏ

[1]ਪੀਲੂ ਦੀਆਂ ਭੁਰਭੁਰੀਆਂ, ਸੁੱਕੇ ਪੀਲੂ [ਕੋਕਨ=ਸੁੱਕੀ ਪੀਲੂ]। [2]ਸਿਖ ਪਾਸ (ਪਦਾਰਥ) ਹੋਵੇ। [3]ਚੰਗਾ (ਭੋਜਨ) ਮੰਗੇ। [4]ਖਾਣ ਵਾਲੇ ਦਾ ਦੇਸ਼ ਜਾਣੇ। [5]ਪ੍ਰੇਮ। [6]ਕਾਇਰ ਬਣਾ ਸਕਦੇ ਹੋ। [7]ਕਾਇਰਾਂ ਤੋਂ। [8]ਸ਼ਿਕਾਰ ਨੂੰ ਕਿਸਦਾ ਕਰਦਾ ਹੈਂ? [9]ਕਿਸ ਤਰਫ ਜਾਕੇ ਬਹੁਤ ਫਿਰਦਾ ਹੈਂ?।

ਸੋਚੀ ਸਿਰਮੌਰ ॥ ੧੦ ॥ ਕਰਿ ਬੰਦਨ ਉਠਿ ਸਦਨ ਸਿਧਾਰਾ। ਸਤਿਗੁਰ ਦੇਖਤਿ ਦੁਰਗ ਬਿਚਾਰਾ।--ਜੋ ਕਰਿ ਦੇਹਿ ਕਪੂਰਾ ਕੋਟ। ਲਾਖਹੁ ਤੁਰਕ ਹਤਹਿ ਗਹਿ ਓਟ ॥ ੧੧ ॥ ਚਿਤਵਤਿ ਰਹੇ ਬਿਤੀ ਤਹਿ ਰਾਤੀ। ਸੋਚ ਸ਼ਨਾਨ ਠਾਨਿ ਕਰਿ ਪ੍ਰਾਤੀ।ਲਗਸੋ ਦਿਵਾਨ ਖਾਲਸੇ ਕੇਰਾ। ਸ਼ਸ਼ਤ੍ਰ ਬਸਤ੍ਰ ਤੇ ਸ਼ੁਭਤਿ ਘਨੇਰਾ ॥੧੨॥ ਨਰ ਨਾਰੀ ਗਨ ਗ੍ਰਾਮਨਿ ਕੇਰੇ। ਧਾਇ ਆਇ ਗੁਰ ਦਰਸ਼ਨ ਹੇਰੇ। ਚਾਵਲ ਚੂਨ ਘ੍ਰਿਤਾਦਿਕ ਲਯਾਵੈਂ। ਦੇਗ਼ ਬਿਖੈ ਦਧਿ ਦੂਧ ਸੁ ਪਾਵੈਂ ॥ ੧੩ ॥ ਭਾਉ ਪ੍ਰੇਮ ਤੇ ਧਰਹਿੰ ਦਰਸ ਕਰਿ। ਬੰਦਹਿੰ ਪਦ ਅਰਬਿੰਦ ਹਰਖ ਧਰਿ। ਇਕ ਨਿਸ ਬਾਸੁਰ ਜਥਹਿ ਬਿਤਾਯੋ। ਬਹੁਰ ਕਪੂਰਾ ਚੌਲਿ ਕਰਿ ਆਯੋ ॥੧੪॥ ਦੀਰਘ ਜਾਮਾ ਜਿਸ ਗਰ ਪਰਸੋ। ਚਾਲ ਸ਼ੀਘ੍ਰ ਤੇ ਬਹੁ ਬਿਸਤਰਸੋ[1]। ਹਾਥਨਿ ਸਾਥ ਸੰਭਾਰਤਿ ਨਾਂਹੀ। ਚਲਤਿ ਉਛਾਵਤਿ ਰਜ ਮਗ ਮਾਂਹੀ॥੧੫॥ਤਿਮ ਹੀ ਸਤਿਗੁਰ ਕੋ ਢਿਗ ਆਯੋ। ਚਹਤਿ ਅਪਨਪੌ ਸਭਿਨ ਦਿਖਾਯੋ। ਮੈਲਾਗਰ ਸਿੰਘ ਤਿਸ ਕੋ ਦੇਖਿ। ਆਇ ਉਛਾਵਤਿ ਧੂਲਿ ਵਿਸ਼ੇਖ॥੧੬॥[2]ਚੌਧਰਿ! ਚਲਹੁ ਅਦਬ ਕੇ ਸਾਥ। ਗਰਦ ਉਛਤਿ ਬੈਠੇ ਗੁਰ ਨਾਥ। ਬਸਤ੍ਰ ਸੰਵੋਚਿ ਪਸਾਰਹੁ ਨਾਂਹਿ। ਸਰਲ ਭਰਲ ਹੁਇ ਕਿਸ ਬਿਧਿ ਜਾਹਿੰ[3]॥੧੭॥ ਸਹਤ ਅਦਾਇਬ ਸਾਹਿਬ ਦੇਖਿ[4]। ਤਜਿ ਕਰਿ ਮਨ ਕੋ ਮਾਨ ਵਿਸ਼ੇਖ'।ਸਿੰਘ ਬਾਕ ਸੁਨਿਕਰਿ ਜਨੁ ਦਾਵਾ।ਮਨ ਬਨ ਕੋ ਲਗਿ ਅਧਿਕ ਜਲਾਵਾ ॥੧੮॥ ਕਿਧੌਂ ਜ੍ਵਲਤਿ ਮਨ ਦੀਪਕ ਨਸਾਈਂ[5]। ਸਿੰਘ ਬਾਕ ਬਹੁ ਬਾਧੁ ਬੁਝਾਈ[6]। ਰਿਸ ਜੁਤਿ ਚਿਤ ਭਾ ਲਖਿ ਅਪਮਾਨਾ। ਬਸ ਨ ਬਸਾਇ ਨ ਸਕੈ ਬਖਾਨਾ॥੧੯॥ ਗੁਰ ਸਮੀਪ ਹੁਇ ਬੰਦਨ ਠਾਨੀ। ਬੈਠਿ ਗਯੋ ਤਬਿ ਭਾ ਮਨ ਹਾਨੀ।ਇਕਪ੍ਰਯੰਕ ਪਰ ਸਤਿਗੁਰਥਿਰੇ।ਦੁਤਿਯੋ ਪਰ ਪ੍ਰਭੁ ਆਯੁਧ ਧਰੇ ॥ ੨੦ ॥ ਨਿਰਮਲ ਚੰਦ੍ਰਹਾਸ ਖਰ* ਧਾਰਾ[7]। ਧਾਰਾ ਗੁਨ ਕੁਦੰਡ[8] ਬਡ ਭਾਰਾ । ਤਰਕਸ਼ ਭਰੇ ਖਰੇ ਕਰਿ ਤੀਰ। ਤੀਰ[9] ਸੁਹਾਵਤਿ ਗੁਨੀ ਗਹੀਰ ॥੨੧॥ ਏਕ ਚਮਰ ਸਤਿਗੁਰ ਸਿਰ ਢਿਰੈ। ਦੂਸਰ ਸ਼ਸਤ੍ਰਨਿ ਊਪਰ ਫੁਰੈ। ਹੇਰਿ ਕਪੂਰਾ ਤਰਕਤਿ ਭਾਖੇ । 'ਭਲੇ ਏਨਾਇ

[1]ਛੈਤੀ ਚਲਨ ਨਾਲ (ਜਾਮਾ) ਬਹੁਤ ਵੈਲਦਾ ਹੈ। [2]ਪਾਸੇ ਮਾਰਦਾ ਕੀਕੂੰ ਤੁਰ ਰਿਹਾ ਹੈਂ। (ਅ) (ਹੈਕਾਰ, ਨਾਲ ਭਰਿਆ ਸ਼ਿੱਧਾ ਕਿਸਤਰ੍ਹਾਂ ਜਾ ਰਿਹਾ ਹੈਂ। [3]ਦਰਸ਼ਨ ਕਰਨਾ ਚਾਹੀਏ। [4]ਅਬਦਾ (ਕਪੂਰੇ ਦਾ) ਮਨ ਦੀਵੇ ਵਾਂਙੂ (ਜਗ ਰਿਹਾ ਸੀ)। [5](ਮੈਲਾਗਰ) ਸਿੰਘ ਦੇ ਵਾਕ ਰੂਪ ਤ੍ਰਿੱਖੀ ਵਾਯੂ ਨੇ ਬੁਝਾ ਦਿੱਤਾ। [6]ਤ੍ਰਿੱਖੀ ਧਾਰ ਵਾਲੀ ਤਲਵਾਰ। [7]ਚਿੱਲੇ ਸਹਿਤ ਧਨੁਖ। [8]ਤੀਰ।

*ਪਾ:—ਖਗ।

ਸ਼ਸਤ੍ਰ ਇਹ ਰਾਖੇ ॥ ੨੨ ॥ ਰਾਵਰਿ ਸਿਰ ਪਰ ਚਾਮਰ ਫੇਰਤਿ। ਇਹ ਤੋ ਰੀਤਿ ਆਦਿ ਕੀ ਹੈਰਤਿ।ਦੂਸਰ ਸ਼ਸਤ੍ਰਨਿ ਪਰ ਫਿਰਵਾਵੋ।ਇਹ ਤੋ ਰੀਤਿ ਨਈ ਬਿਦਤਾਵੋ ॥ ੨੩ ॥ ਧੂਪ ਧੁਖਾਵਤਿ ਚੰਦਨ ਚਰਚਾ। ਫੂਲਨ ਮਾਲ ਬਿਸਾਲਹਿ ਅਰਚਾ'। ਸੁਨਿ ਸ਼੍ਰੀ ਮੁਖ ਤੇ ਕਹਿ ਸਮੁਝਾਯੋ।ਸ਼ਸਤ੍ਰਨਿ ਅਦਬ ਚਹਿਯ ਰਖਵਾਯੋ ॥ ੨੪ ॥ ਮਾਖੀ ਆਇ ਅਪਾਵਨ ਥਿਰੈ। ਚਮਰ ਫੁਰਤਿ ਸੋ ਬਰਜਨ ਕਰੈ। ਇਹ ਸਭਿ ਕੋ ਸਿਰਮੌਰ ਸੁਰਨ ਮੈਂ[1]। ਦੇਂ ਰਿਪੁ ਗਨ ਤੇ ਫਤੇ ਸੁ ਰਨ ਮੈਂ ॥੨੫॥ ਪ੍ਰਿਥੀ ਸੁਰਗ ਕੋ ਰਾਜ ਘਨੇਰਾ। ਓਜ ਸੁਰਾਸਰ ਕੇਰਿ ਬਡੇਰਾ।ਸਭਿ ਸ਼ਸਤ੍ਰਨਿ ਕੇ ਹੈ ਅਨੁਸਾਰੋ। ਜੋ ਇਨ ਧਰੈ ਸੁ ਹੁਇ ਬਲ ਭਾਰੇ ॥ ੨੬ ॥ ਇਨ ਸਮ ਸ਼ਕਤਿਵੰਤ ਨਹਿ ਕੋਊ। ਜੋ ਕਰ ਧਰੈ ਬਲੀ ਹੁਇ ਸੋਊ। ਆਦਿ ਅਕਾਲ ਪੁਰਖ ਕਰਤਾਰਾ। ਪ੍ਰਥਮ ਖੜਗ ਤਿਨ ਰਚਯੋ ਉਦਾਰਾ ॥੨੭॥ ਮਾਨਨੀਯ ਸੁਰ ਅਸੁਰਨਿ ਕੇਰੇ। ਧਰਹਿ ਜੁ ਪੂਜਹਿ[2], ਹੈਂ ਸੁ[3] ਬਡੇਰੇ।ਨਰ ਬਪੁਰੇ ਕੀ ਗਿਨਤੀ ਕਹਾਂ।ਅਸਿਪੁਜ ਸ਼੍ਰੀ ਅਕਾਲ ਹੈ ਮਹਾਂ[4] ॥ ੨੮ ॥ ਸੁਨਿ ਕਰਿ ਤੁਸ਼ਨ ਹੋਇ ਕਪੂਰੇ। ਗੁਰ ਬਚ ਨਿਸ਼ਚਾ ਕਿਯੋ ਨ ਕੂਰੇ[5]। ਅੰਤਰਜਾਮੀ ਜਾਨਿ ਬਖਾਨਾ। 'ਸੁਨ ਕਪੂਰ ਸਿੰਘ ਧਰਿ ਕਾਨਾ ॥ ੨੯ ॥ ਨੌਂ ਲਗਿ[6] ਕਰਿ ਹੈਂ ਰਾਜ ਤੁਹਾਰਾ। ਗਜ ਬਾਜੀ ਦਲ*ਵਧੈ ਉਦਾਰਾ। ਤੁਰਕਨ ਸੈਗ ਜੰਗ ਕੋ ਕਾਰਨ।ਦੇਹੁ ਦੁਰਗ ਦੇਖਹੁ ਦਲ ਦਾਰੁਨ[7] ॥੩੦॥ ਲਸ਼ਕਰ ਨੌਰੰਗ ਕੋ ਲਰਿ ਮਾਰੈਂ। ਕਾਤੁਰ ਤੁਰਕ ਪਲਾਵਤਿ ਹਾਰੈਂ[8]।ਸੁਨਿ ਕਰਿ ਦੀਨ ਹੋਇ ਕਰਿ ਕਹੈ। 'ਹਮ ਮੈਂ ਕਹਾਂ ਸ਼ਕਤਿ ਇਮ ਅਹੈ ॥੩੧॥ ਰਿਪੁ ਸਮ ਜਾਨਿ ਤੁਰਕ ਗਹਿ ਮੋਹਿ। ਮਾਰਹਿ ਫਾਸੀ ਦੇ ਕਰਿ ਕ੍ਰੋਹ। ਸ਼੍ਰੀ ਗੁਰ ! ਤੁਮ ਤੋ ਬੋ ਪਰਵਾਹ। ਬਿਗਰ ਲਰੈਂ[9] ਤੁਰਕੇਸ਼ੁਰ ਸ਼ਾਹ ॥ ੩੨ ॥ ਲਾਖਹੁ ਨਰ ਮਾਰੇ ਮਰਿਵਾਏ।ਆਨੰਦਪੁਰਿ ਉਜਾਰ ਕਰਿ ਆਏ।ਭਲੀ ਸੀਖ ਅਬਿ ਦੇਵਨ ਲਾਗੇ। ਜਿਸ ਤੇ ਬਚਹਿ ਨ, ਕਿਤ ਕੋ ਭਾਗੇ ॥ ੩੩ ॥ਤਿਨ ਤੁਰਕਨਿ ਤੇ ਮੋਹਿ ਬਿਗਾਰਹੁ।ਜਿਮ ਉਜਰੇ ਤਿਮ ਮੋਹਿ ਉਜਾਰਹੁ।ਹਮ ਤੋ ਦੈਦੇ ਨਿਤ ਪਤਿਸ਼ਾਹੀ। ਬਿਗਰੇ ਮਾਰਹਿ ਮੁਝ ਦੇ ਫਾਹੀ[10] ॥ ੩੪ ॥ ਸੁਨਿ ਸਤਿਗੁਰ ਰਿਸ ਉਰ ਧਰਿ ਭਾਖਾ। 'ਜੋਕਰਿ ਇਮ ਤੇਰੀ ਅਭਿਲਾਖਾ। ਤੋ ਦੇ

---

[1]ਦੇਵਤਿਆਂ ਵਿਚੋਂ(ਪੁਰਾਜ)। [2]ਜੋ ਧਾਰਨਗੇ ਤੇ ਪੂਜਣਗੇ। [3]ਉਹ। [4]ਕੂੜੇ(ਕਪੂਰੇ) ਨੇ। [5]ਨਵੀਤਕ। ਭਾਵ ਸਤਲੁਜ ਤਕ, ਹੁਣ ਵਾਲੇ ਫੀਰੋਜ਼ਪੁਰ ਦੇ ਜ਼ਿਲੇ ਆਦਿਕ ਤੋਂ ਮੁਰਾਦ ਹੈ। [6]ਦੇਖੋ ਭਜਾਨਕ ਵਲੀਜਣਾਂ(ਪਾਮਾਲ ਦੇਣਾ ਤੁਰਕਾਂ ਦਾ)।(ਅ)ਭਾਵ ਭਜਾਨਕ ਜੰਗ। [7]ਵਿਗੜਕੇ ਲੜੇਹੋ। *ਪਾਃ—ਚਬ।

ਫਾਸ ਤੁਰਕ ਹੀ ਮਾਰੈਂ।ਗੁਨ ਅਵਗੁਨ ਤੁਵ ਕੁਛ ਨ ਬਿਚਾਰੈਂ।੩੫॥ ਜਿਨ ਸ਼ਸਤ੍ਰਨਿ ਪਰ ਤਰਕ ਕਰੈਭਾ।ਪਿਖਿ ਪ੍ਰਤਾਪ ਤਿਨਤੇ ਛਰਪੰਤਾ।ਦੇਨ ਲਗੋ ਹਮ ਅਧਿਕ ਬਡਾਈ। ਭਯੋ ਨਿਭਾਗ ਨ ਸਾਕਹਿੰ ਪਾਈ ॥ ੩੬॥ ਆਨੰਦ-ਪੁਰਾ ਬਸਹਿਗੋ ਸਦਾ। ਇਸ ਥਲ ਤੇ ਤੂੰਹੀ ਹੁਇਂ ਅਦਾ[1]। ਜਿਨ ਕੋ ਬੰਦਾ, ਕਰਹਿੰ ਸੁ ਬੰਦ[2]। ਦੇਂ ਫਾਸੀ ਤੁਹਿ ਕਰਹਿੰ ਨਿਕੰਦ[3]॥੩੭॥ ਤੱਤ ਅਤੱਤ[4] ਨ ਮੂਰਖ ਜਾਨੈਂ।ਲਾਭ ਲੇਨ ਤੇ ਤੋਟਾ ਮਾਨੈਂ।ਪਸੁ ਜਸੋਂ ਪੇਟ ਭੁਰੇਪਰ ਸੋਵੈਂ। ਜਸੁ ਜਗ ਗਤਿ ਪ੍ਰਲੋਕ ਕੀ ਖੋਵੈਂ[5] ॥੩੮॥ਮਤਿ ਅੰਧੇ ਜਾਨਸੋ ਕਛੁ ਨਾਂਹੀ। ਸਕਿ ਸੁਖ ਦੇਤਿ, ਪਰਸੋ ਦੁਖ ਮਾਂਹੀ। ਜਿਨ ਤੁਰਕਨ ਪਰ ਉਰ ਭਰਵਾਸਾ। ਤਿਨ ਤੇ ਹੀ ਤੁਝ ਹੋਇ ਬਿਨਾਸ਼ਾ ॥ ੩੯॥ ਦੇਹ ਤੋਬਰਾ ਬਦਨ ਚਢਾਇ। ਫਾਸੀ ਦੇ ਮਾਰਹਿੰ ਸਹਿਸਾਇ[1]। ਸੁਨਿ ਸ਼ਰਮਿੰਦਤਿ ਭਯੋ ਕਪੂਰਾ। ਨੀਵੀਂ ਗ੍ਰੀਵ ਥਿਰਸੋ ਕੁਛ ਕੂਰਾ॥੪੦॥ ਪੁਨ ਉਠਿ ਅਪਨੇ ਸਦਨ ਸਿਧਾਰਾ। ਭਯੋ ਸ੍ਰਾਪ ਦਾਰੁਨ ਦੁਖ ਭਾਰਾ। ਭਲੀ ਹੋਤਿ ਉਲਟੀ ਗਲ ਪਰੀ। ਬਰਸੋ ਦੁਰਗ ਤਕਰਾਈ ਕਰੀ॥੪੧॥ ਦ੍ਵਾਰ ਕਿਵਾੜ ਅਸੰਜਤਿ ਕਰੇ।–ਅਸ ਨਹਿੰ ਹੋਇ ਗੁਰੂ ਬਿਚ ਬਰੇ। ਪਤਿਸ਼ਾਹੀ ਲਸ਼ਕਰ ਚਢਿ ਆਵੈ। ਮਾਰ ਗਰਦ ਮਹਿੰ ਦੁਰਗ ਮਿਲਾਵੈ–॥ ੪੨॥ ਯਾਂ ਤੇ ਮੂੰਦ ਲੀਏ ਦਰਵਾਜੇ। ਚਿਤ ਮਹਿੰ ਚਿੰਤ ਮਹਾਂ ਉਪਰਾਜੇ। ਗੁਰੂ ਬਾਕ ਨਹਿੰ ਮੂਰਖ ਮਾਨਸੋ। ਲਿਯੋ ਨ ਬਰ ਤੌ ਸ੍ਰਾਪ ਬਖਾਨਸੋ ॥ ੪੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਕਪੂਰੇ ਕੋ' ਪ੍ਰਥਮ ਬਰਨਨੰ ਨਾਮ ਚਤੁਰਥੋ ਅੰਸੂ ॥ ੪ ॥

੫. [ਸਿਦ੍ਹੌਰੇ ਫੌਜ ਦੀ ਚੜ੍ਹਾਈ। ਢਿੱਲਵਾਂ ਕੋਲ ਪਾਸ]।

ਦੋਹਰਾ ॥ ਤੁਰਕਨਿ ਕੀ ਗਨ ਬਾਹਨੀ ਸੀਰੈਦ ਕੀਨਿ ਬਟੋਰ। ਚਹੈਂ ਗੁਰੂ ਕੋ ਪਕਰਨੈ[6]ਦੌਰ ਕਰਹੁ ਥਲ ਟੋਰਿ[7]॥੧॥ਚੌਪਈ॥ਸੁਧਿ ਪਹੁੰਚੀ[8]ਦੀਨੇਕੇ ਗ੍ਰਾਮੂ। ਕੇਤਿਕ ਦਿਨ ਬਸਿ ਕਰਿ ਤਿਨ ਧਾਮੂ। ਤਹਿੰ ਤੇ ਗਮਨ ਅਗਾਰੀ ਗਏ। ਕੇਤਿਕ ਚਮੂੰ ਸੰਗ ਮੈਂ ਲਏ[9] ॥ ੨॥ ਸੁਨਤਿ ਵਜੀਦਾ ਮੂਰਖ ਮਾਨੀ। ਪਠੇ ਦੂਤ ਕੈਚਿਤ ਅਗਵਾਨੀ। ਟਿਕਹਿੰ ਗ੍ਰਾਮ ਜਿਸ, ਦਿਹੁ ਸੁਧਿ ਆਈ। ਦੌਰ ਕਰਹਿੰ ਤਹਿੰ ਦਲ ਸਮੁਦਾਈ ॥ ੩ ॥ ਜਾਹਿੰ ਅਚਾਨਕ ਗਹਿ ਕਰਿ ਲਯਾਵਹਿੰ। ਜੀਵਤਿ ਹਜ਼ਰਤ ਨਿਕਟ ਪਠਾਵਹਿੰ। ਹੋਹਿ ਪ੍ਰਸੰਨ ਦਰਬ

---

[1]ਨਿਆਰਾ। (ਅ) ਨਾਸ਼। [2]ਜਿਨ੍ਹਾਂ ਦਾ ਤੂੰ ਵੈਦਾ ਹੈਂ (ਓਹ) ਕੈਦ ਕਰਨਗੇ (ਤੈਨੂੰ)। [3]ਨਾਸ਼। [4]ਸਾਰ ਅਸਾਰ। [5]ਇਸ ਲੋਕ ਦਾ ਜਸ ਤੇ ਪ੍ਰਲੋਕ ਦੀ ਮੁਕਤੀ ਨੂੰ ਲੋਂਦੇ ਹਨ।

-ਬਹੁ ਦੈ ਹੈ। ਸ਼ਾਹੁ ਮਨੋਰਥ ਪੂਰਨ ਹ੍ਵੈ ਹੈ*' ॥ ੪ ॥ ਇੱਤਮਾਦਿਕ ਬਿਚਾਰ ਕਰਿ ਭਾਯੋ[1]। ਲਸ਼ਕਰ ਕਈ ਹਜ਼ਾਰ ਪਠਾਯੋ। ਦਾਵ ਤਕਾਵਤਿ ਤੁਰਕ ਬਿਚਾਰੇਂ।-ਪਕਰਨੋ ਜਾਇ ਘਾਤ ਨਿਰਧਾਰੇ[2]-॥੫॥ਕੋਪ ਕਪੂਰੇ ਪਰ ਕਰਿ[3] ਤਬੈ। ਡੇਰਾ ਕੂਚ, ਚਵੈ ਸਿਖ ਤਬੈ। ਸਹਿਜ ਸੁਭਾਇਕ ਹਯ ਆਰੂੜੇ। ਖਿਲਤਿ ਅਖੇਰ ਚਲਤਿ ਗੁਨ ਗੂੜੇ॥੬॥ਢਿੱਲਵ ਗ੍ਰਾਮ ਕੋਸ ਦੁਇ ਭੀਨ। ਜਾਇ ਪਹੁੰਚੇ ਗੁਰੂ ਪ੍ਰਬੀਨ। ਸੋਢੀ ਬੰਸ ਪ੍ਰਿੱਥੀਏ ਕੇਰਾ[4]ਬਸਹਿ ਤਹਾਂ ਬਾਸਾ ਬਹੁਤੇਰਾ ॥ ੭ ॥ ਨਾਮ ਕੌਲ ਅਛਮਤ ਜੁਤਿ ਜੋਏ। ਚਾਰ ਪੁੱਤ੍ਰ ਤਿਸਕੇ ਗ੍ਰਿਹ ਹੋਏ। ਸਤਾਨੰਦ ਹਰਿਨੰਦ ਸੁ ਚਾਲੀ। ਪੁਨ ਅਮਰੀਕ ਰਾਇ ਬਨਵਾਲੀ ॥੮॥ ਬਨਵਾਲੀ ਕੈ ਨੰਦਨ ਏਕ। ਅਭੈਰਾਮ ਗੁਨ ਧਰਹਿ ਅਨੇਕ। ਅਭੈਰਾਮ ਕੇ ਸੁਤ ਭੇ ਚਾਰ। ਇਕ ਸ੍ਰੀ ਰਾਮ[5]ਪ੍ਰਜਾਪਤਿ[6] ਧਾਰ ॥੯॥ਰਾਮ-ਕੁਇਰ[7]ਜਸਪਤਿ[8]ਗਿਨ ਲੇਹ। ਮਾਨਕੀਧ ਸੰਗਤਿ ਕੇ ਏਹ। ਸ੍ਰੀ ਗੁਬਿੰਦ ਸਿੰਘ ਕੋ ਆਗਵਨੁ। ਸ੍ਰਵਨ ਕਰਨੋ ਜਥਿ ਅਪਨੇ ਭਵਨੁ ॥ ੧੦ ॥ ਸ਼੍ਰਾਧ ਕਰਾਵਤਿ ਤਤਛਿਨ ਛੋਰਾ। ਸ਼ੀਘ੍ਰ ਧਰਤਿ ਆਯਸਿ[9] ਗੁਰ ਓਰਾ ਹਰਖਤਿ ਨਿਕਟ ਪਹੁਚਨੋ ਜਬੈ। ਭਾਉ ਸਮੇਤ ਪਰਖਿ ਕਰਿ ਤਬੈ ॥ ੧੧ ॥ ਸ੍ਰੀ ਗੁਰ ਗਰੇ ਲਾਇ ਕਰਿ ਮਿਲੇ। ਬੈਠੇ ਕੁਸ਼ਲ ਪ੍ਰਸ਼ਨ ਕਰਿ ਭਲੇ। ਹਾਥਨਿ ਕੀ ਦਿਸ਼ਿ ਦ੍ਰਿਸ਼ਟਿ ਚਲਾਈ। ਬੂਝਨੋ 'ਅੰਗੁਰੀ ਮਹਿੰ ਕਨਾ ਪਾਈ ?' ॥ ੧੨ ॥ ਨੈਮ੍ਰਿ ਹੋਇ ਕਰਿ ਕੌਲ ਕਹੰਤਾ। 'ਬੈਠਨੋ ਮੈਂ ਅਬਿ ਸ਼੍ਰਾਧ ਕਰੰਤਾ। ਸੁਨਨੋਂ ਸ੍ਰਵਨ ਰਾਵਰਿ ਆਗਵਨੁ। ਉਠਨੋ ਭਵਨ ਸੰਭਾਰ ਨ ਕਵਨੁ[4] ॥ ੧੩ ॥ ਸ਼ੀਘ੍ਰ ਕਰਤਿ ਮਿਲਿਬੇ ਹਿਤ ਆਏ। ਕੁਸ਼ਾ ਪਵਿੱਤ੍ਰ ਅੰਗੁਰਨਿ ਪਾਏ। ਨਹੀਂ ਨਿਕਾਰੇ ਕਰ ਮਹਿੰ ਰਹੇ। ਤੂਰਨ ਹੀ ਦਰਸ਼ਨ ਮਨ ਚਹੇ' ॥ ੧੪ ॥ ਸੁਨਿ ਸ੍ਰੀ ਗੁਰ ਗੋਬਿੰਦ ਸਿੰਘ ਕਹਨੋ। 'ਇਹ ਤੁਮ ਕਹਾਂ ਕਰਨ ਕੋ ਚਹਨੋ।ਸਤਿ-ਗੁਰ ਰਾਮਦਾਸ ਜਿਸ ਈਸ। ਲੀਨਸਿ ਜਨਮ ਮਾਨਸਰ ਹੰਸ ॥ ੧੫ ॥

[1]ਏਉਂ ਵਿਚਾਰਕੇ ਉਸ ਨੂੰ ਇਹ (ਗਲ) ਭਾਈ ਕਿ''''''। [2]ਦਾਉ ਤੱਕਦੇ ਤੁਰਕ ਵਿਚਾਰਾਂ ਕਰਦੇ ਹਨ (ਕਿ ਕਿਵੇਂ ਗੁਰੂ) ਪਕੜਿਆ ਜਾਏ (ਉਹ) ਘਾਤ ਨਿਰਣੇ ਦੇ ਜਾਏ। [3]ਕਪੂਰੇ ਤੋਂ ਗੁੱਸੇ ਹੋਕੇ (ਗੁਰੂ ਜੀ ਅੱਗੇ ਟੁਰੇ)। [4]ਇਹ ਚਤੁਰਾਂ ਦੇ ਨਾਮ ਹਨ। [5]ਕਾਹਲੀ ਕਰਕੇ ਆਯਾ। [6]ਕੋਈ ਸੰਭਾਲ ਨਹੀਂ ਰਹੀ।

*ਕੇਵਲ ਇਹੀ ਕਾਰਨ ਨਹੀਂ। ਵਜ਼ੀਦ ਖਾਂ ਛੋਟੇ ਸਾਹਿਬਜ਼ਾਦੇ ਅਤਿ ਬੇਦਰਦੀ ਨਾਲ ਸ਼ਹੀਦ ਕਰ ਚੁਕਾ ਹੈ, ਤੁਣ ਉਸ ਨੂੰ ਆਪਣਾ ਡਰ ਵਿਸ਼ੇਸ਼ ਹੈ ਕਿ 'ਜੇ ਗੁਰੂ ਜੀ ਕਾਮਯਾਬ ਹੋ ਗਏ ਤਾਂ ਸਭ ਤੋਂ ਵੱਧ ਦੰਡ ਦਾ ਮੈਂ ਅਧਿਕਾਰੀ ਹੋਵਾਂਗਾ' ਇਸ ਵਾਸਤੇ ਉਹ ਗੁਰੂ ਜੀ ਦਾ ਵਿਨਾਸ਼ ਬਹੁਤ ਤੜਪਨਾ ਨਾਲ ਚਾਹੁੰਦਾ ਹੈ।

ਸੰਕਨਾ[1] ਪਿਤਰ ਛੁਧਿਤਿ ਹੀ ਰਹੇ। ਜਿਨਹੁ ਬਾਸ ਬੈਕੁੰਠਹਿ ਲਹੈ। ਐਸੇ ਤ੍ਰਿਪਤ ਭਏ ਇਕ ਵਾਰ। ਬਹੁਰ ਨ ਚਹੈਂ ਅੰਨ ਅਰੁ ਬਾਰੀ' ॥੧੬॥ਸੁਨੀ ਤਰਕ ਨਿਜ ਕ੍ਰਿਤਿ ਮਹਿ ਜਬੈ। ਉੱਤਰ ਕੌਲ ਬਖਾਨਜੋ ਤਬੈ। 'ਅਹੈ ਵਾਸਤਵ ਆਪ ਸੁਨਾਈ। ਤਊ ਸੁਨਹੁ ਜਿਮ ਹਮ ਲਖਿ ਪਾਈ ॥ ੧੭ ॥ ਸ਼੍ਰੀ ਬਾਬਾ ਨਾਨਕ ਅਵਤਾਰਾ। ਨਰਨਿ ਉਧਾਰੇ ਜਿਨਹੁੰ ਨ ਪਾਰਾ। ਅੰਤ ਸਮੈਂ ਸਪਤਮਿ ਦਿਨ ਮਾਂਹੀ।ਚਹਜੋ ਗਮਨ ਪਰਲੋਕ ਤਹਾਂ ਹੀ॥੧੮॥ਸਿਰੀ ਚੰਦ ਕੀ ਜਨਨੀ ਆਈ।ਨੰਮ੍ਰਿ ਬਿਨੈ ਜੁਤਿ ਗਿਰਾ ਅਲਾਈ।—ਪ੍ਰਾਤ ਅਸ਼ਟਮੀ ਥਿਤ ਸੁਨਿਯੈਤ। ਤੁਮ ਪਿਤ ਕੋ ਸਰਾਧ ਕਰਿਯੈਤਿ ॥੧੯॥ ਜੇ ਪਰਲੋਕ ਪਧਾਰਹੁ ਆਜ। ਤੌ ਨ ਹੋਇ ਹੈ ਸ਼੍ਰਾਧ ਸਮਾਜ।ਭਲੀ ਬਾਤ ਰਹਿਯਹਿ ਭੁਨਸਾਰਾ। ਪਿਤ ਕੋ ਸ਼੍ਰਾਧ ਕਰਹੁ ਸਭਿ ਕਾਰਾ ॥ ੨੦ ॥ ਪੁਨ ਨੌਮੀ ਕੈ ਦਸਮੀ ਦਿਨ ਮਹਿੰ। ਕਰਹੁ ਆਪ ਜਿਮ ਬਾਂਛਹੁ ਮਨ ਮਹਿੰ—।ਚੋਲੀ[2] ਬਾਤ ਨੀਕ ਮਨ ਭਾਈ। ਸੋਜ ਸਮਾਵਨ ਕੀ ਉਠਿਵਾਈ ॥੨੧॥ ਰਹੇ ਸਪਤਮੀ ਦਿਵਸ ਬਿਤਾਯੋ। ਅਸ਼ਟਮਿ ਥਿਤੀ ਸ਼੍ਰਾਧ ਕਰਿਵਾਯੋ*।ਭੋਜਨ ਉਚ ਨੀਚ ਕੋ ਦਿਯੋ। ਮਹਾਂ ਜੱਗ ਸ਼੍ਰੀ ਨਾਨਕ ਕਿਯੋ ॥੨੨॥ ਪੁਨ ਨੌਮੀ ਕੋ ਦਿਨ ਭੀ ਰਹੇ। ਦਸਮੀ ਕੋ ਪ੍ਰਲੋਕ ਪ੍ਰਭੁ ਲਹੇ। ਜੋ ਬਾਬੇ ਨਾਨਕ ਕ੍ਰਿਤ ਕੀਨੀ। ਹਮ ਤੁਮ ਕੋ ਚਹਿਯਤਿ ਸੋ ਚੀਨੀ ॥ ੨੩ ॥ ਤਿਮ ਹੀ ਕਰਿਬੋ ਬਨਹਿ ਬਿਚਾਰੋ। ਤਿਸ ਮਹਿੰ ਤਰਕ ਨ ਤਨਕ ਉਚਾਰੋ'।ਸੁਨਿ ਸ਼੍ਰੀ ਗੋਬਿੰਦ ਸਿੰਘ ਪ੍ਰਮਾਨਾ[3]।

---

[1]ਭਾਵ ਇਹ ਸ਼ੰਕਾ ਅਜੇ ਤਕ ਹੈ ਤੁਹਾਨੂੰ ਕਿ। [2]ਭਾਵ ਮਾਤਾ ਸੁਲੱਖਣੀ ਜੀ ਦੀ। [3](ਸ਼੍ਰੀ ਗੁਰੂ ਨਾਨਕ ਦੇਵ ਜੀ ਦਾ) ਪ੍ਰਮਾਣ। *ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਇਹ ਪ੍ਰਸੰਗ ਹਿੰਦਾਲੀਆਂ ਦਾ ਮਨਘੜਤ ਹੈ, ਪੁਰਾਤਨ ਜਨਮ ਸਾਖੀ ਵਿਚ ਨਹੀਂ ਹੈ। ਬਾਬੇ ਕਾਲੂ ਜੀ ਨੂੰ ਸ਼੍ਰਾਧ ਕਰਦਿਆਂ ਗੁਰੂ ਨਾਨਕ ਜੀ ਨੇ ਹੋੜਿਆ ਸੀ, ਫਿਰ ਆਪ ਕਵੇਂ ਸ਼੍ਰਾਧ ਕਰਵਾਉਂਦੇ ਸਨ। ਪਿਤ੍ਰਾਂ ਨਮਿੱਤ ਕੀਰਤਨ ਅਰਦਾਸ ਪਾਠ ਭੋਗ ਤਾਂ ਗੁਰੂ ਘਰ ਵਿਚ ਵਿਹਤ ਹੈ ਪਰ ਕੁਸ਼ਾ ਪਹਿਨਕੇ ਬ੍ਰਾਹਮਣਾਂ ਦੇ ਮਗਰ ਲੱਗਕੇ ਕਾਂ ਕੁੱਤੇ ਖਿਲਾਉਣੇ ਗੁਰਬਾਣੀ ਵਿਚ ਮਨ੍ਹੇ ਹਨ।

ਯਥਾ:—'ਆਇਆ ਗਇਆ ਮੁਇਆ ਨਾਉ। ਪਿਛੈ ਪਤਲਿ ਸਦਿਹੁ ਕਾਵ ॥ ਨਾਨਕ ਮਨਮੁਖਿ ਅੰਧੁ ਪਿਆਰੁ ॥ ਬਾਝੁ ਗੁਰੂ ਡੁਬਾ ਸੰਸਾਰੁ ॥' [ਮਾਝ ਵਾ. ਮ ੧

ਪੁਨਾ:—'ਜੀਵਤ ਪਿਤਰ ਨ ਮਾਨੈ ਕੋਊ। ਮੂਏ ਸਰਾਧ ਕਰਾਹੀ ॥ ਪਿਤਰ ਬੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥' ਗਉ: ਕਬੀਰ ਜੀ

ਫਿਰ ਕੌਲ ਜੀ ਦਾ ਕੀਹ ਹੌਸਲਾ ਸੀ ਕਿ ਇਸ ਤਰ੍ਹਾਂ ਕਹਿੰਦਾ, ਤੇ ਅੱਗੋਂ ਸ਼੍ਰੀ ਗੁਰੂ ਜੀ ਆਪ ਜਰ ਲੈਂਦੇ।ਜ਼ਰਾ ਅਗੇ ਚਲਕੇ ਦੇਖੋ ਕੌਲ ਨੂੰ ਕੇਸਾ ਉੱਚੀਆਂਕਲਾਂ ਦਾ ਉੱਤਰ ਦੇਂਦੇ ਹਨ।

ਸਾਖੀਆਂ ਵਾਲੀ ਪੋਥੀ ਵਿਚ ਇਹ ਸਾਖੀ ਨਹੀਂ ਹੈ।

ਮਾਨ ਲੀਨ ਮਨ ਪੁਨਹਿੰ ਬਖਾਨਾ ॥੨੪॥'ਗੁਰ ਕੋ ਬੰਸ ਬਡੋ ਜਗ ਮਾਂਹੀ। ਚਹੀਅਹਿ ਰਖਨ ਮ੍ਰਿਜਾਦਾ ਤਾਂਹੀ।ਤੁਮ ਕੋ ਹੈਰਿ ਅਪਰ ਨਰ ਕਰੈਂ। ਯਾਂਤੇ ਬਡੋ ਮ੍ਰਿਜਾਦਾ ਧਰੈਂ' ॥ ੨੫ ॥ ਇੱਤਯਾਦਿਕ ਕਰਿ ਬਾਕ ਬਿਲਾਸਾ। ਭ੍ਰੋਰਾ ਉਤਰਾਯੋ ਪ੍ਰਭੁ ਪਾਸਾ। ਬਹੁਰ ਅਨੰਦਪੁਰੇ ਕੋ ਜੰਗ। ਕਿਤਿਕ ਸੁਨਾਵਨ ਕਰੇ ਪ੍ਰਸੰਗ ॥੨੬ ॥ ਸੇਵਾ ਸਭਿ ਸੋਢੀਨਿ ਕਰਾਈ। ਤ੍ਰਿਣ ਦਾਨਾ ਦੇ ਕਰਿ ਸਮੁਦਾਈ। ਭਲੀ ਪ੍ਰਕਾਰ ਅਹਾਰ ਕਰਾਏ। ਬੈਠੇ ਬਹੁਰ ਪ੍ਰਸੰਗ ਚਲਾਏ ॥ ੨੭ ॥ 'ਤੁਮ ਕੋ ਮਿਲਯੋ ਕਪੂਰਾ ਕੈ ਨਹਿੰ। ਸੇਵਾ ਕਰੀ ਕਿ ਨਹਿੰ ਸ਼ਰਧਾ ਲਹਿ'। ਸੁਨਿ ਸ਼੍ਰੀ ਗੁਰ ਤਤਕਾਲ ਉਚਾਰੀ।'ਹਮਹੁ ਕਪੂਰੇ ਜੜ੍ਹਾਂ ਉਖਾਰੀ॥ ੨੮ ॥ ਰਹਨ ਨ ਪਾਇ ਬਿਨਾਸੀ ਹੋਇ।ਬਾਕ ਨ ਮਾਨਯੋਂ ਮਹਿਮਾ ਜੋਇ'। ਸੁਨਤਿ ਕੌਲ ਕੋ ਛੋਭ ਬਿਸਾਲਾ। ਨਿਜ ਸਿਖ ਲਖਿ ਬੋਲਯੋ ਤਤਕਾਲਾ ॥ ੨੯॥ 'ਜਰਾਂ ਕਪੂਰੇ ਕੀ ਦਿਢ ਭਾਰੀ। ਹਮ ਨੈ ਰਾਖੀ ਪੋਟ ਮਝਾਰੀ। ਮੋਹਿ ਪੋਟ ਕੋ ਪਾੜਹਿ ਜੋਇ। ਤਿਸਕੀ ਜੜ੍ਹਾ ਉਖਾਰੇ ਸੋਇ'॥੩੦॥ਸੁਨਤਿ ਸ਼ੀਘ੍ਰ ਹੀ ਕੌਲ ਮਤੇ ਕੋ। ਸ਼੍ਰੀ ਗੁਰ ਉੱਤਰ ਦਯੋ ਪਤੇ ਕੋ।'ਪਾੜਹਿ ਜਬਿ ਹੂੰ ਪੋਟ ਤੁਹਾਰੋ। ਤਬਿ ਤੁਮ ਹੀ ਤਿਹ ਜਰਾਂ ਉਖਾਰੋ॥੩੧॥ਜਿਸ ਰੱਛਾ ਹਿਤ ਜਤਨ ਬਨਾਵਹੁ। ਤਿਸ ਕੋ ਨਾਸ਼ ਕਰਤਿ ਉਤਲਾਵਹੁ[1]'। ਸੁਨਤਿ ਕੌਲ ਸ੍ਰਾਪਹਿ ਬਿਸਮਾਯੋ।–ਭਯੋ ਮੋਹਿ ਭੀ ਭਲੋ ਬਚਾਯੋ[2]–॥ ੩੨ ॥ ਨਹਿੰ ਸਨਮੁਖ ਪੁਨ ਕਛੂ ਉਚਾਰਾ। ਭੀਮ ਸ੍ਰਾਪ ਤੇ ਭਰ ਉਰ ਧਾਰਾ।ਸੋਚਤਿ ਗਯੋ ਆਪਨੇ ਭਵਨੂ।–ਬਾਕ ਨ ਮਿਟਹਿ ਬਨਹਿ ਬਿਧਿ ਕਵਨੂ ॥ ੩੩ ॥ ਮੋਹਿ ਪੋਟ ਕੋ ਸੋ ਕਿਮ ਫਾਰਹਿ–। ਇੱਤਯਾਦਿਕ ਬਹੁ ਗਟੀ ਬਿਚਾਰਹਿ। ਸੁਖਤਿ ਜਥਾ ਸੁਖ ਰਾਤਿ ਬਿਤਾਈ। ਸੋਚ ਸ਼ਨਾਨ ਪ੍ਰਾਤਿ ਹੁਇ ਆਈ ॥ ੩੪ ॥ ਬਹੁਰ ਕੌਲ ਪੋਸ਼ਿਸ਼ ਕਰਿ ਤਯਾਰੀ।ਸੂਖਮ ਸੇਤ ਬਸਤ੍ਰ ਮੂਲ ਭਾਰੀ।ਲੈ ਕਰਿ ਚਲਿ ਆਯੋ ਚਿਤ ਚਿੰਤਾ। ਬੈਠਨੋ ਨਿਕਟਿ ਹੋਇ ਭਗਵੈਤਾ* ॥ ੩੫ ॥ ਅਰਪਨ ਕਰੇ ਬਸਤ੍ਰ ਬਚ ਭਾਖੈ[3]। 'ਅਬਿ ਨੀਲਾਂਬਰ ਕੋ ਨਹਿੰ ਰਾਖੋ। ਬਿਸਦ ਪਹਿਰ ਕਰਿ ਭਲੇ ਸੁਹਾਵੋ। ਪੂਰਬਲੀ ਰੀਤਿਨਿ ਬਿਸਰਾਵੋ' ॥ ੩੬ ॥ ਸ਼੍ਰੀ ਮੁਖ ਬੋਲੇ'ਕਹਯੋ ਤੁਹਾਰੋ।ਹਮ ਨਹਿੰ ਪਲਟਤਿ[4]†ਰਿਦੇ ਬਿਚਾਰੋ'। ਲੈ ਕਰਿ

[1]ਛੇਤੀ ਨਾਸ਼ ਕਰੇਗੀ। [2]ਭਲਾ ਕਪੂਰੇ ਨੂੰ ਬਚਾਇਆ, (ਸਗੋਂ) ਮੈਨੂੰ ਵੀ (ਸ੍ਰਾਪ) ਹੋ ਗਿਆ।
[3]ਭਾਖਯੋ=ਕੌਲ ਨੇ ਬਚਨ ਕਹਿਆ। [4]ਨਹੀਂ ਹਟਾਂਵਦੇ।

*ਇਹ ਚੌਪਈ ਬਹੁਤੇ ਨੁਸਖਿਆਂ ਵਿਚ ਨਹੀਂ ਹੈ। †ਪਾ:–ਮੇਟਤਿ।

ਪਹਿਰੇ ਸਰਬ ਸਰੀਰ। ਕਰੇ ਉਤਾਰਨਿ ਨੀਲੇ ਚੀਰ* ॥੩੭॥ ਬੈਠੇ ਬਹੁਰ ਤਿਸੀ ਅਸਥਾਨ।ਕੇਤਿਕ ਸਿੰਘਨਿ ਲਗੇ ਦਿਵਾਨ।ਕੌਲ ਪੁੱਤ੍ਰ ਪੌਤੇ ਜੁਤਿ ਸਥੈ।ਪੁਰਿ ਜਨ ਗਨ ਅਵਿਲੋਕਹਿੰ ਤਥੈ॥੩੮॥ ਜ੍ਵਲਤਿ ਅੰਗੀਠਾ ਅਗਨਿ ਅਗਾਰੀ। ਨੀਲਾਂਬਰ ਲੈ ਹਾਥ ਮਝਾਰੀ। ਲੀਰ ਪਾੜ ਕਰਿ ਤਿਸ ਤੇ ਸਤਿ-ਗੁਰ। ਸ਼੍ਰੀ ਮੁਖ ਤੇ ਤੁਕ ਏਵ ਉਚਰਿ ਕਰਿ ॥੩੯॥ ਛੰਦ॥ 'ਨੀਲ ਬਸਤ੍ਰ ਲੈ ਕਪੜੇ ਫਾੜੇ ਤੁਰਕ ਪਠਾਨੀ ਅਮਲ ਗਇਆ'। ਪਠਿ ਕਰਿ ਤਤਛਿਨ ਲੀਰ ਜੁ ਕਰ ਮਹਿੰ ਅਗਨਿ ਬਿਖੈ ਪਟ ਡਾਰਿ ਦਯਾ। ਪੁਨਹਿ ਪਾੜ ਕਰਿ ਤਿਮਹੀ ਪਠਿ ਕਰਿ ਪਾਵਕ ਪਾਵਤਿ ਛਾਰ ਕਇਆ।ਚੀਰਤਿ ਚੀਰ ਕਰਤਿ ਲਘੁ ਲਘੁ ਕੌ ਅਚਰਜ ਸਭਿ ਕੇ ਰਿਦੇ ਭਇਆ ॥ ੪੦ ॥ ਸੁਨਤਿ ਬਚਨ ਅਰੁ ਕ੍ਰਿਆ ਬਿਲੋਕਤਿ ਉਰ ਸੰਸੈ ਜੁਤਿ ਕੌਲ ਭਇਆ।ਬਿੱਪ੍ਰੈ ਤੁਕਕੋ ਪਠਿ ਪਠਿ ਸ਼੍ਰੀ ਮੁਖ ਪਾਰਿ ਪਾਰਿ ਪਟ ਜਾਰ ਦਇਆ।ਸਗਲੋ ਢੂਕ ਚੁਕੇ ਨੀਲਾਂ-ਬਰ ਤਨਕ ਤਿਸੀ ਤੇ ਰਾਖ ਲਇਆ। ਜਮਧਰ ਸੰਗ ਬੰਧਿ ਕਰਿ ਸੋਊ ਪੰਥ ਬੇਖ ਹਿਤ ਸਭਿ ਨ ਛਇਆ[1] ॥ ੪੧ ॥ ਚੌਪਈ ॥ ਕਹਤਿ ਕੌਲ 'ਮਮ ਉਰ ਸੰਦੇਹੂ। ਬਿੱਪ੍ਰੈ ਪਠੀ ਆਪ ਤੁਕ ਏਹੂ। ਸ਼੍ਰੀ ਨਾਨਕ ਕੋ ਬਾਕ ਅਮੇਟਾ।ਕੋਇ ਨ ਮੋਰਹਿ ਮਹਾਂ ਸੰਹੋਟ[2]† ॥ ੪੨॥ ਬਿੱਪ੍ਰੈ ਪਠੇ ਚਾਰਹੂੰ ਬਰਣ[3]। ਸ਼੍ਰੀ ਹਰਿ

[1]ਸਾਰਾ(ਕਪੜਾ)ਨਾਸ਼ ਨਾਂ ਕੀਤਾ [2]ਔਖੀ ਗਲ,ਅਮੁੜ ਗਲ।[3]ਚਾਰ ਅੱਖਰ। †ਪਾਃ—ਸਮੇਟ,ਅਮੇਟ।

*ਪਿੱਛੇ ਰੁਤ ੬ ਅੰਸੂ ੫੪ ਅੰਕ ੩੭ ਵਿਚ ਨੀਲੇ ਕਪੜੇ ਗੁਰੂ ਜੀ ਉਤਾਰ ਚੁਕੇ ਹਨ, ਦੂਜੀ ਵੇਰਾਂ ਫੇਰ ਨੀਲੇ ਪਹਿਰ ਲੈਣ ਦਾ ਜ਼ਿਕਰ ਨਹੀਂ ਆਇਆ। ਹੁਣ ਨੀਲੇ ਉਤਾਰਨ ਦੀ ਦੁਬਾਰਾ ਕਥਾ ਆਈ ਹੈ, ਦੋਹਾਂ ਦਾ ਠੀਕ ਹੋਣਾ ਸੰਸੇ ਵਾਲੀ ਗੱਲ ਹੈ। ਗੁਰ ਸ਼ੋਭਾ, ਮਹਿਮਾ ਪ੍ਰਕਾਸ਼ ਤੇ ਗੁਰ ਬਿਲਾਸ ਵਿਚ ਨੀਲੇ ਉਤਾਰਨ ਵਾਲੀ ਸਾਖੀ ਕਿਸੇ ਇਕ ਥਾਂ ਦੀ ਭੀ ਨਹੀਂ ਹੈ।

ਵਿਸ਼ੇਸ਼ ਖੋਜ ਕੀਤੀ ਤਾਂ 'ਸਾਖੀਆਂ ਵਾਲੀ ਪੋਥੀ' ਵਿਚ ਨੀਲੇ ਉਤਾਰਨ ਦੀ ਸਾਖੀ ਨਹੀਂ ਆਈ, ਓਹ ਅੰਞ ਹੀ ਦੀਨੇ ਕੂਚ ਤੋਂ ਹੁੰਦੀ ਹੈ ਤੇ 'ਸੋਢੀ ਕੌਲ ਪਾਸ ਜਾਕੇ ਨੀਲੇ ਉਤਾਰਨ' ਵਾਲੀ ਸਾਖੀ ਬੀ ਨਹੀਂ ਹੈ। ਸੁਖ ਦੁੱਖ ਯਾ ਘੱਦੂ) ਦੀ ਸਾਖੀ (ਜੋ ਅੱਗੇ ਚੱਲਕੇ ਅੰਸੂ ੧੮ ਵਿਚ ਆਵੇਗੀ) ਵਿਚ (ਸਾਖੀ ਪੋਥੀ ਵਿਚ ਜ਼ਿਕਰ ਆਯਾ ਹੈ ਕਿ ਉਹਨਾਂ ਨੇ ਬੇਨਤੀ ਕੀਤੀ ਕਿ ਸਾਨੂੰ ਮਾਡੀਵਾੜੇ ਵਾਲਾ ਸਾਂਗ ਦਿਖਾਓ, ਤਾਂ ਫੇਰ ਨੀਲੇ ਪਹਿਰੇ ਜਿਸ ਤੋਂ ਪਤਾ ਲੱਗਾ ਕਿ ਨੀਲੇ ਉਤਾਰ ਚੁਕੇ ਹੋਏ ਸਨ। ਤਦੋਂ ਬਾਜਕ ਗ੍ਰਾਮ ਡੇਰਾ ਸੀ, ਸੋਢੀਆਂ ਨੇ ਟਹਿਲ ਕੀਤੀ, ਰਾਤ ਰਹੇ ਟੋਹੀ ਵਿਚ। ਫੇਰ ਜੱਸੀ ਆਕੇ ਘੋੜੇ ਸਣੇ ਤਲਾ ਵਿਚ ਵੜ ਗਏ, ਘੋੜਾ ਵੀ ਚਿਟਾ ਹੋ ਗਿਆ, ਗੁਰੂ ਕੇ ਨੀਲੇ ਬਸਤ੍ਰ ਬੀ ਚਿਟੇ ਹੋ ਗਏ ਪਰ ਘੋੜੇ ਦਾ ਸਿਰ ਮੁਸ਼ਕੀ ਰਿਹਾ ਤੇ ਆਪਣੀ ਦਸਤਾਰ ਸੁਰਮਈ ਰਹੀ। ਇਸ ਤੋਂ ਸਮਝ ਪਈ ਕਿ ਦਸੀ ਵੇਰ ਜੋ ਨੀਲੇ ਪਹਿਰੇ ਸਨ ਦੁੱਖ ਆਦਿਕਾਂ ਨੂੰ ਦੱਸਣ ਲਈ ਪਹਿਰੇ ਸਨ। ਸਾਖੀ ਪੋਥੀ ਦੱਸਦੀ ਹੈ, ਕਿ ਬਾਜਕ ਯਾ ਅਗਲੀ ਰੋਹੀ ਵਿਚ ਸੋਢੀਆਂ ਨੇ ਟਹਿਲ ਕੀਤੀ ਪਰ ਨੀਲੇ ਉਤਾਰਨ ਦੀ ਕਿਸੇ ਸੋਢੀ ਵਲੋਂ ਯਾਚਨਾ ਦਾ ਜ਼ਿਕਰ

[ਅਗਲੀ ਟੁਕ ਦੇਖੋ ਅਗਲੇ ਪੰਨੇ ਦੇ ਹੇਠਾਂ]

ਰਾਇ ਸੁਨੈ ਜਥਿ ਕਰਣ।ਰਾਮਰਾਇ ਕੋ ਤਮਾਗਸੋ ਐਸੇ। ਨਿਜ ਮੁਖ ਲਗਨ ਨ ਦੀਨਸਿ ਕੈਸੇ ॥ ੪੩ ॥ ਨਹਿ ਬੈਠਾਇਸਿ ਗੁਰਤਾ ਗਾਦੀ। ਸ਼੍ਰੀ ਹਰਿ-ਕ੍ਰਿਸ਼ਨ ਭਏ ਅਹਿਲਾਦੀ।ਤੁਮ ਨੇ ਸਗਰੀ ਤੁਕ ਉਲਟਾਈ। ਇਮ ਅਨੁ-ਚਿਤ ਹਮ ਸਹਿ ਨ ਸਕਾਈ' ॥੪੪॥ ਸੁਨਿ ਕਰਿ ਕ੍ਰਿਪਾ ਨਿਧਾਨ ਬਖਾਨਾ। 'ਰਾਮਰਾਇ ਕਹਿਬੋ ਜਗ ਜਾਨਾ। ਕਰਨ ਤੁਰਕਜ਼ੇ ਹੇਤੁ ਖੁਸ਼ਾਮਦ। ਹਰ-ਖਾਵਨ ਜਿਸ ਤੇ ਬਹੁ ਆਮਦ॥੪੫॥ਸਤਿਗੁਰ ਕੀ ਤੁਕ ਤਿਨ ਉਲਟਾਈ। ਭਈ ਸਜ਼ਾਇ ਨ ਗੁਰਤਾ ਪਾਈ। ਹਮ ਤੋਂ ਇਸ ਤੁਕ ਹਿਤ ਉਲਟਾ-

[ਪਿਛਲੇ ਪੰਨੇ ਦੀ ਟੂਕ ਦੀ ਬਾਕੀ] ਨਹੀਂ ਕੀਤਾ। ਸਰੋਂ ਅਗਲੇ ਦਿਨ ਸਰ ਵਿਚ ਵੜੇ ਤੇ ਕਪੜੇ ਚਿੱਟੇ ਹੋ ਗਏ, ਸਪਸ਼ਟ ਹੈ ਕਿ ਉਸ ਵਕਤ ਤਕ ਦੂਜੀ ਵੇਰ ਵਾਲੇ ਨੀਲੇ ਪਹਿਨੇ ਹੋਏ ਸਨ। ਸਰ ਤੋਂ ਬਾਹਰ ਆਕੇ, ਸਾਖੀ ਪੋਥੀ ਦੱਸਦੀ ਹੈ, ਕਿ ਆਪੇ ਆਪ ਨੇ ਪੁਸ਼ਾਕਾ ਬਦਲ ਲਿਆ। ਗੋਯਾ ਇਸ ਪੋਥੀ ਮੁਜਬ ਪਹਿਲੇ ਨੀਲੇ ਦੇਰ ਦੇ ਲਹਿ ਟੁਕੇ ਹੋਏ ਸਨ।

ਇਸ ਤੋਂ ਸਿੱਧਾਵਨਾ ਇਹ ਹੁੰਦੀ ਹੈ, ਕਿ ਬਸਤ੍ਰ ਹੁਣ ਚਿੱਟੇ ਸਨ। ਗੁ: ਪ੍ਰ: ਸੂ: ਵਿਚ ਸੁੱਖ ਬੁੱਧੂ ਦੀ ਸਾਖੀ ਕੌਲ ਵਾਲੀ ਸਾਖੀ ਤੋਂ ਦੂਰ ਅਗਰੋਂ ਆਉਂਦੀ ਹੈ ਤੇ ਓਥੇ ਮੁੜ ਨੀਲੇ ਪਹਿਰਨ ਦਾ ਜ਼ਿਕਰ ਨਹੀਂ ਆਉਂਦਾ (ਦੇਖੋ ਪੰਨਾ ੬੦੭੦)। ਕਵੀ ਸੰਤੋਖ ਸਿੰਘ ਜੀ ਨੇ ਦੋ ਵੇਰੀ ਨੀਲੇ ਕਪੜੇ ਲਹਿ ਚੁਕੇ ਦੱਸੇ ਹਨ ਬਿਨਾਂ ਇਹ ਗਲ ਦੱਸੇ ਦੇ ਕਿ ਮੁੜ ਕਿਸ ਵੇ ਕਹੇ ਨੀਲੇ ਪਹਿਨੇ। ਪਰ ਜੱਸੀ ਆਕੇ ਇਸ਼ਨਾਨ ਬਾਦ ਕਵਿ ਜੀ ਦੱਸਦੇ ਹਨ ਕਿ ਰੰਗਦਾਰ ਪੋਸ਼ਿਸ਼ ਚਿੱਟੀ ਹੋ ਗਈ ਤੇ ਦਸਤਾਰ ਸੁਰਮਈ ਰਹੀ। ਇਸ ਕਰਕੇ ਨੀਲੇ ਕਪੜੇ ਦੀਨੇ ਲੱਚੇ ਕਿ ਸੋਢੀ ਕੌਲ ਕੋਲ ਆਕੇ ਲੱਥੇ ਇਹ ਗਲ ਨਿਰਨੇ ਇਸਤੋਂ ਬੀ ਨਾ ਹੋਈ।ਹਾਂ ਦੂਹਾਂ ਮੌਕਿਆਂ ਤੋਂ ਅਗਰੋਂ ਜਾਕੇ ਦੁਬਾਰਾ ਪਹਿਨਣ ਤੋਂ ਸਰ ਵਿਚ ਚਿੱਟੇ ਹੋ ਜਾਣ ਦੀ ਇਕ ਹੋਰ ਕਥਾ ਮਿਲ ਗਈ।

ਭਾ: ਖਾ: ਨੇ ਦੀਨੇ ਦੇ ਪ੍ਰਸੰਗ ਵਿਚ ਲਿਖਿਆ ਹੈ ਕਿ ਭਾਈ ਧਰਮ ਸਿੰਘ ਪਰਮ ਸਿੰਘ ਦੇ ਨੀਲੇ ਉਤਾਰ ਚਿੱਟੇ ਪਹਿਨਣੇ ਦੀ ਬੇਨਤੀ ਕਰਨੇ ਪਰ ਗੁਰੂ ਜੀ ਨੇ ਜਵਾਬ ਦਿਤਾ 'ਇਨ੍ਹਾਂ ਦੇ ਉਤਾਰਨ ਦਾ ਸਮਾ ਬੀ ਹੁਣ ਆਉਣ ਵਾਲਾ ਹੈ'। ਫੇਰ ਢਿੱਲਵਾਂ ਦੀ ਕਥਾ ਵਿਚ ਸੋਢੀ ਕੌਲ ਦੇ ਕਹਿਣੇ ਪਰ ਨੀਲੇ ਉਤਾਰੇ,ਸਾੜੇ ਤੇ ਚਿੱਟੇ ਪਹਿਨਣ ਦਾ ਜ਼ਿਕਰ ਕੀਤਾ ਹੈ। ਵਿਸ਼ੇਸ਼ ਵਾਰਤਾ 'ਇਹ ਬੀ ਲਿਖੀ ਹੈ ਕਿ ਜਦ ਨੀਲੇ ਬਾਣੇ ਦੀ 'ਇਕ ਲੀਰ ਰਹਿ ਗਈ ਤਾਂ ਭਾਈ ਮਾਨ ਸਿੰਘ ਨੇ ਉਹ ਲੀਰ ਗੁਰੂ ਸਾਹਿਬਾਂ ਪਾਸੋਂ ਮੰਗਕੇ ਆਪਣੇ ਸੀਸ ਤੇ ਬੰਨ੍ਹ ਲਈ'। ਇਸ ਪਰ ਕਲਗੀਧਰ ਜੀ ਨੇ ਵਰ ਦਿਤਾ ਕਿ ਤੇਰੀ ਨੀਲੇ ਬਸਤ੍ਰਾਂ ਵਾਲੀ ਸੰਪ੍ਰਦਾ ਟੁਰੇਗੀ। 'ਸੋ ਨਿਹੰਗ ਸਿੰਘ ਉਥੋਂ ਹੀ ਆਪਣੇ ਪੰਥ ਦਾ ਪ੍ਰਵਿਰਤ ਹੋਣਾ ਦੱਸਦੇ ਹਨ'। ਇਸ ਪ੍ਰਸੰਗ ਤੋਂ ਅਗਰੋਂ ਜੱਸੀ ਦੇ ਪ੍ਰਸੰਗ ਵਿਚ ਸੁੱਖ ਬੁੱਧੂ ਵਲੋਂ ਯਾਚਨਾ ਹੋਣ ਤੇ ਮੁੜ ਨੀਲੇ ਪਹਿਨਣੇ ਤੇ ਸ੍ਰੋਤਸਰ ਵਿਚ ਜਾਕੇ ਚਿੱਟੇ ਹੋ ਜਾਣੇ ਦੀ ਕਥਾ ਬੀ ਭਾ: ਖਾ: ਵਿਚ ਆਈ ਹੈ, ਪਰ ਇਹ ਦੇਰਵਾ ਓਥੇ ਨਹੀਂ ਦੱਸਿਆ ਕਿ ਨੀਲੇ ਕਪੜੇ ਮੁੜ ਸੁਆਏ,ਮੁੜ ਰੰਗਾਏ ਤੇ ਪਹਿਨੇ, ਕਿਉਂਕਿ ਮਾਡੀਵਾੜੇ ਵਾਲੇ ਨੀਲੇ ਕਪੜੇ ਭਾ: ਖਾ: ਦੇ ਲੇਖਕ ਜੀ ਪਿਛੇ ਦੱਸ ਆਏ ਹਨ ਕਿ ਸੋਢੀ ਕੌਲ ਦੇ ਕਹੇ ਢਿੱਲਵਾਂ ਵਿਚ ਉਤਾਰ ਕੇ ਸਾੜ ਦਿਤੇ ਸਨ ਤੇ ਉਸ ਦੀ ਯਾਦਗਾਰ ਦਾ ਇਕ ਟੁਕੜਾ ਮਾਤ੍ਰ ਸ੍ਰੀ ਮਾਨ ਸਿੰਘ ਜੀ ਪਿਆਰੇ ਜੋਗ ਤ੍ਰਦੋਂ ਹੀ ਰਖਛਿਆ ਗਿਆ ਸੀ।

ਵਨ। ਸਕਲ ਸਮਿੱਗ੍ਰੀ ਕੀਨਿ ਲੁਟਾਵਨ ॥੪੬॥ ਚਾਰਹੁੰ ਪੁਤ ਦਿਏ ਇਸ ਕਾਜੂ। ਕੌਨ ਗਿਨੈ ਸਭਿ ਸਦਨ ਸਮਾਜੂ। ਨਾਸ਼ ਕਰਨੋ ਸਰਬੰਸ ਸਮੇਤੋ। ਅਬਿ ਭੀ ਨਹਿ ਉਲਟਾਵਨਿ ਦੇਤੋ ॥੪੭॥ ਸ਼੍ਰੀ ਬਾਬਾ ਨਾਨਕ ਬਚ ਭਾਖਾ। ਭਯੋ ਬਿਦਤ ਜਗ ਮਹਿ ਸਭਿ ਲਾਖਾ[1]।ਮੁਗ਼ਲ ਪਠਾਨ ਰਾਜ ਕਲਿ ਕਾਲਾ। ਸਭਿ ਅਵਨੀ ਮਹਿ ਤੇਜ ਬਿਸਾਲਾ ॥ ੪੮ ॥ ਕਹਨੋ ਬਾਕ ਤਿਨ ਕੋ ਅਬਿ ਫੇਰਾ। ਜਿਸ ਤੇ ਤੁਰਕਨਿ ਮੂਲ ਉਖੇਰਾ। ਰਾਖੀ ਹਿੰਦੁਨ ਕੀ ਬਡਿਆਈ। ਭਯੋ ਧਰਮ ਥਿਰ ਕਹੋਂ ਨ ਜਾਈ ॥ ੪੯ ॥ ਪੰਥ ਖਾਲਸਾ ਉਤਪਤਿ ਹੋਵਾ। ਤੁਰਕ ਪ੍ਰਤਾਪ ਉਲਟ ਬਚ ਖੋਵਾ[2]। ਇਹ ਤੁਮ ਕਹਹੁ ਭਲੀ ਕੈ ਬੁਰੀ'। ਸੁਨਤਿ ਕੌਲ ਤਬਿ ਤੂਸ਼ਨ ਧਰੀ ॥ ੫੦ ॥ ਪਰ ਪੂਰਬ[3] ਸਭਿ ਰਿਦੈ ਬਿਚਾਰਨੋ।–ਇਨਹੁ ਜਥਾਰਥ ਬਾਕ ਉਚਾਰਨੋ। ਪਰ ਉਪਕਾਰ ਹੇਤੁ ਕ੍ਰਿਤ ਐਸੇ। ਕੌਨ ਸਹੈ ਸੰਕਟ ਇਮ ਕੈਸੇ॥੫੧॥ਸਭਿ ਸੁਤ ਹਤਨਿ ਸਮਾਜ ਲੁਟਾਵਨ। ਕੌਨ ਕਰੈ ਏਤੋ ਦੁਖ ਪਾਵਨ। ਇਹ ਬਰ ਬੀਰ ਧੀਰ ਬਡ ਧਾਰੀ। ਦੈ ਸਰਬੰਸ ਪ੍ਰੀਤ ਨਹਿ ਹਾਰੀ ॥ ੫੨ ॥ ਤੁਰਕ ਤੋਮ[4] ਕੀ ਜਰਾਂ ਉਖਾਰੀ। ਜਿਨ ਪਤਿਸ਼ਾਹਤਿ ਜਗਤ ਸੰਭਾਰੀ। ਇਨ ਕੀ ਕ੍ਰਿੱਤ ਸੁ ਇਨਹੂੰ ਬਨੈ। ਧੰਨ ਹੋਨਿ ਜਗ ਮਹਿਂ ਇਨ ਭਨੈ*[5]–॥ ਪੜ੍ਹ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅਯਨੇ 'ਕੌਲ ਸੋਢੀ' ਪ੍ਰਸੰਗ ਬਰਨਨੰ ਨਾਮ ਪੰਚਮੋਂ ਅੰਸੂ ॥ ੫ ॥

---

[1]ਸਕਲਾਂ ਨੇ ਜਾਣਿਆ ਹੈ। [2]ਤੁਰਕਾਂ ਦੇ ਪ੍ਰਤਾਪ ਨੂੰ ਖੋ ਦੇਣ ਲਈ ਬਚਨ ਉਲਟਾਇਆ ਹੈ। [3]ਪੂਰਬ ਅਪਰ=ਅਗਲਾ ਪਿਛਲਾ (ਹਾਲ)। [4]ਸਮੂਹ। [5]ਇਨ੍ਹਾਂ ਦਾ ਹੋਣਾ ਜਗਤ ਵਿਚ ਧੰਨ ਹੈ (ਇਉਂ ਕੌਲ ਨੇ) ਕਿਹਾ। *ਰਾਮਰਾਇ ਜੀ ਗੁਰੂ ਨਹੀਂ ਸਨ ਤੇ ਉਹਨਾਂ ਨੇ ਤੁਕ ਉਲਟਾਈ ਸੀ, ਫਿਰ ਤੁਕ ਖ਼ੁਸ਼ਾਮਦ ਦੇ ਪਿੱਛੇ ਉਲਟਾਈ ਸੀ। ਗੁਰੂ ਗੋਬਿੰਦ ਸਿੰਘ ਜੀ ਆਪ ਦਸਮੇਂ ਗੁਰੂ ਨਾਨਕ ਹਨ। ਫਿਰ ਆਪ ਨੇ ਤੁਕ ਉਲਟਾਈ ਨਹੀਂ, ਪਹਿਲੇ ਜਾਮੇ ਦੱਸਿਆ ਕਿ ਹੁਣ ਤੁਰਕਾਂ ਦਾ ਰਾਜ ਹੋਇਆ ਹੈ=ਤੁਰਕ ਪਠਾਣੀ ਅਮਲ ਕੀਆ। ਤੇ ਹੁਣ ਦੱਸਦੇ ਹਨ ਕਿ ਤੁਰਕ ਪਠਾਣੀ ਅਮਲ ਗਿਆ, ਕਿ ਓਹ ਰਾਜ ਹੁਣ ਸਮਾਪਤ ਹੈ। ਸੋ ਦਾਤੇ ਨੇ ਦੋਹਾਂ ਤੁਕਾਂ ਵਿਚ ਇਕ ਘਟਨਾ ਦਾ ਆਦਿ ਅੰਤ ਦੱਸਿਆ ਹੈ। ਫਿਰ ਤੁਕ ਪੜ੍ਹੀ ਮਾਤ੍ਰ ਹੈ, ਗੁਰੂ ਗ੍ਰੰਥ ਸਾਹਿਬ ਜੀ ਵਿਚੋਂ ਨਹੀਂ ਬਦਲੀ। ਇਹ ਅਹੋਲ ਹੁਕਮ ਪੱਕਾ ਕਰ ਦਿਤਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚ ਕੋਈ ਅੱਖਰ ਲਗ ਮਾਤ੍ਰ ਘੱਟ ਵੱਧ ਨਾਂ ਕਰ ਸਕੇ। ਫੇਰ ਆਪ ਗੁਰੂ ਨਾਨਕ ਹੋਕੇ ਇਕ ਹੋਣੀ ਦਾ ਆਦਿ ਅੰਤ ਦੱਸਕੇ ਕਹਿੰਦੇ ਹਨ ਕਿ ਕਿੰਨੀਆਂ ਕੁਰਬਾਨੀਆਂ ਦਿਤੀਆਂ ਹਨ, ਤੇ ਇਸ ਇਤਿਹਾਸਕ ਖੋਜ ਦੀ ਥੀ ਲੋੜ ਹੈ ਕਿ ਨੀਲੇ ਕਪੜੇ ਏਥੇ ਉਤਾਰੇ ਹਨ ਕਿ ਪਰਮ ਸਿੰਘ ਧਰਮ ਸਿੰਘ ਦੇ ਘਰ ਉਤਾਰ ਆਏ ਹਨ। ਸਾਖੀਆਂ ਵਾਲੀ ਪੋਥੀ ਵਿਚ ਇਹ ਪ੍ਰਸੰਗ ਨਹੀਂ ਹੈ।

੬. [ਗ੍ਰਾਮ ਕੋਠਾ, ਮਲੂਕਾ। ਇਕ ਦਿਵਾਨੇ ਦਾ ਨਿਸਤਾਰਾ]।

ਦੋਹਰਾ ॥ ਕੋਤਿਕ ਵਸਤੁ ਸੰਗ ਗੁਰ[1] ਲੈ ਧਾਮ ਧਰਿਵਾਇ। ਕਰਜੋ ਕੁਛ ਡੇਰਾ ਤਬੈ, ਚਵੈ ਸਿੰਘ ਸਮੁਦਾਇ ॥੧॥ ਚੌਪਈ॥ਸਹਿਜ ਸੁਭਾਇਕ ਬਿਚਰਤਿ ਚਲੇ। ਕਹੂੰ ਅਖੇਰ ਖੇਲਤੇ ਭਲੇ॥ਕਰਤਿ ਕੁਵਾਇਦ ਸ਼ਸਤ੍ਰਨਿ ਕੇਰੀ। ਸਨੇ ਸਨੇ ਗਮਨੈ ਕਿਸ ਬੇਰੀ ॥ ੨ ॥ *ਕਿਤਿਕ ਕੋਸ ਚਲਿ ਗ੍ਰਾਮਿਕਿ[2] ਆਯੋ॥ਪਿਖਿ ਬੈਰਾੜ ਸੰਗ ਫੁਰਮਾਯੋ'ਕਹਾ ਗ੍ਰਾਮ ਕੋ ਨਾਮ ਬਖਾਨੋ?। ਤੁਮ ਇਤ ਰਹਹੁ ਭੇਦ ਸਭਿ ਜਾਨੋ' ॥ ੩ ॥ ਤਬਿ ਬੈਰਾੜ ਕਹਜੋ 'ਕੀ ਗ੍ਰਾਮੂੰ[3]। ਚਾਰਿਕ ਝੁੰਗੀ ਕੇ ਬਸਿ ਧਾਮੂੰ। ਕਹਾਂ ਨਾਮ ਇਸ ਕੋ ਕੁਛ ਹੋਇ। ਕੋ ਸੁਨਿ ਕਹਾਂ ਬਖਾਨੈ ਕੋਇ[4]'॥੪॥ਸ਼੍ਰੀ ਮੁਖ ਕਹਜੋ'ਨ ਕਹੁ ਇਸ ਰੀਤਿ। ਕਿਤਿਕ ਸਮਾ ਜਬਿ ਹੋਇ ਬਿਤੀਤ। ਬਸਹਿ ਗ੍ਰਾਮ ਦੀਰਘ ਇਸ ਥਾਨ। ਉਪਜਹਿ ਸਿੰਘ ਸੁ ਬੀਨ ਮਹਾਨ' ॥ ੫ ॥ ਆਗੈ ਥਲ ਉਤੈਗ ਇਕ ਆਯੋ। ਤਹਾਂ ਅਰੂਢਿ ਤੁਰੰਗ ਟਿਕਾਯੋ॥ਤੀਛਨ ਤੀਰ ਨਿਖੰਗ ਨਿਕਾਰੇ। ਸੰਧਿ ਕੁਦੰਡ[5] ਲੱਛ ਪਿਖਿ ਮਾਰੇ॥੬॥ ਕੋਤਿਕ ਥਾਨ ਚਲਾਵਨਿ ਕਰੇ। ਆਇ ਗ੍ਰਾਮ ਢਿਗ ਸਤਿਗੁਰ ਥਿਰੇ। ਏਕ ਰਾਤਿ ਬਸਿ ਚਵੈ ਅਖੇਰ।ਇਤ ਉਤ ਬਿਚਰੇ ਹਤਿ ਮ੍ਰਿਗ ਘੇਰਿ॥੭ ॥ *ਕੋਠਾ ਅਪਰ ਮਲੂਕਾ ਗ੍ਰਾਮੂ। ਬਿਚ ਦੋਨਹੁੰ ਕੇ ਕੀਨਿ ਮੁਕਾਮੂ। ਸੁੰਦਰ ਤੰਬੂ ਦਿਯੋ ਲਗਾਇ। ਉਤਰੇ ਸਿੰਘ ਚਹੂੰ ਦਿਸ਼ਿ ਆਇ। ਖਾਨ ਪਾਨ ਕਰਿ ਨਿਸ ਬਿਸਰਾਮੇ॥ਜਾਗ੍ਰਤਿ ਭਏ ਰਹੀ ਜਬਿ ਜਾਮੇ॥੮॥ਸੌਚ ਸ਼ਨਾਨ ਠਾਨਿ ਕਰਿ ਥਿਰੇ। ਨਿਜ ਸਰੂਪ ਮਹਿੰ ਥਿਰਤਾ ਧਰੇ। ਅੰਮ੍ਰਿਤ ਵੇਲਾ ਚਾਰ ਘਰੀ ਜਬਿ॥ਏਕ ਦਿਵਾਨਾ ਆਵਤਿ ਭਾ ਤਬਿ ॥੯॥ ਸਿਰ ਮੁਖ ਸਗਰੋ ਮੂੰਛਨ ਕਰਜੋ। ਤੰਬੂ ਨਿਕਟ ਆਨਿ ਕਰਿ ਖਰਜੋ। ਹੇਤੁ ਸੁਚੇਤੀ ਸਿੰਘ ਸ਼ਸਤ੍ਰ ਗਹਿ। ਖਰੋ ਹੁਤੋ ਤਿਹ ਸੰਗ ਬਾਕ ਕਹਿ ॥ ੧੦ ॥ 'ਗੁਰ[6] ਕੇ ਨਿਕਟ ਅਬੈ ਮੈਂ ਜਾਊਂ। ਰਿਦੇ ਲਾਲਸਾ ਦਰਸ਼ਨ ਪਾਊਂ'। ਕਹਜੋ ਸਿੰਘ ਨੇ 'ਅਬਿ ਨਹਿੰ ਸਮੋ। ਦਿਵਸ ਚਵੈ ਪਿਖਿ ਕੀਜੈ ਨਮੋ' ॥ ੧੧ ॥ ਕਹੈ ਦਿਵਾਨਾ'ਮੈਂ ਅਬਿ ਜੈ ਹੌਂ॥ਤੇਰੇ ਕਹੇਨਹੀਂ ਠਹਿਰੈ ਹੌਂ॥ਸਭਿਕੇ ਸਾਂਝੇ ਸਤਿਗੁਰ ਅਹੈਂ। ਤੂੰ ਮੁਝ ਕੁਤੋ ਹਟਾਯੋ ਚਹੈਂ?' ॥੧੨॥ ਬਹੁਰ ਸਿੰਘ ਨੇ ਬਰਜਨ ਕਰਜੋ। 'ਅਪਨੇ ਰੋਗ ਬਿਖੈ ਗੁਰ ਥਿਰਜੋ। ਕਜੋ† ਮੂਰਖ ਮਤਿ ਕਰਿ ਹਠ ਗਹੈ?ਹਟਿ ਅਬਿ ਜਾਹੁ ਭਲਾ ਜੇ ਚਹੈਂ ॥੧੩ ॥ ਕਰੈਂ ਢੀਠਤਾ ਯੈ ਹੈਂ

---

[1]ਗੁਰੂ ਜੀ ਨੇ ਅਪਣੇ ਨਾਲ ਦੀਆਂ ਕਿਨੀਆਂ ਵਸਤਾਂ। [2]ਇਕ ਪਿੰਡ। [3]ਪਿੰਡ ਕੀਹ ਹੈ। [4]ਭਾਵ ਕੀ ਕੋਈ ਸੁਣੇ ਤੇ ਕੀ ਕੋਈ ਆਖੇ। [5]ਧਨੁਖ ਵਿਚ ਤੀਰ ਨੂੰਕੇ।

*ਇਹ ਦੋਵੇਂ ਪ੍ਰਸੰਗ ਸਾਖੀ ਪੋਥੀ ਵਿਚ ਹੈਨ। †ਪਾ:—ਕਹਜੋ।

ਮਾਰ। ਕਹਜੋ ਨ ਸਮਝੈਂ ਮੰਦ ਗਵਾਰ !'। ਸੁਨਤਿ ਦਿਵਾਨੇ ਕ੍ਰੋਧ ਵਧਾਯੋ। ਮੂਸਲ ਮਾਰਨ ਹੇਤੁ ਉਠਾਯੋ ॥੧੪॥ 'ਮੋਕਹੁ ਕੌਨ ਹਟਾਵਨ ਹਾਰੋ। ਬਰਜਹਿ,ਮੂਸਲ ਖੈ ਹੈ ਭਾਰੋ'।ਇਮ ਕਹਿ ਤੈਬੁ ਦਿਸ਼ਿ ਚਲਿ ਪਰਜੋ। ਕਹੈ ਸਿੰਘ 'ਤੂੰ ਹਟਿ ਰਹੁ ਖਰਜੋ' ॥੧੫॥ਆਗੈ ਹੋਇ ਸੁ ਲਗਜੋ ਹਟਾਵਨ। ਤਬਿ ਤਿਨ ਮੂਸਲ ਕੀਨਿ ਉਠਾਵਨ। ਮਾਰਨ ਲਾਗਜੋ ਸਿੰਘ ਨਿਹਾਰਾ। ਖੈਂਚਿ ਕ੍ਰਿਪਾਨ ਤੁਰਤ ਹੀ ਝਾਰਾ ॥੧੬॥ ਘਾਵ ਸਕੰਧ ਲਗਜੋ ਬਹੁ ਚੀਰਾ। ਗਿਰਜੋ ਬਿਸੁਧ ਹ੍ਵੈ ਤੁਰਤ ਸਰੀਰਾ। ਪਰਜੋ ਰਹਜੋ ਤੂਸ਼ਨ ਮੁਖ ਭਯੋ। ਚਾਰ ਘਰੀ ਜਬਿ ਦਿਨ ਚਢਿ ਗਯੋ ॥ ੧੭ ॥ ਬੋਲਜੋ ਬਾਕ ਜਬੈ ਸੁਧ ਪਾਈ। 'ਅਬਿ ਮੇਰੀ ਮ੍ਰਿਤੁ ਹ੍ਵੈ ਨਿਯਰਾਈ। ਗੁਰ ਦਰਸ਼ਨ ਕੋ ਦੇਹੁ ਕਰਾਈ। ਨਾਂਹਿ ਤ ਰਹੈ ਚਾਹ ਅਧਿਕਾਈ' ॥ ੧੮ ॥ ਸੁਨਿ ਕਰਿ ਸਿੰਘ ਗਯੋ ਗੁਰ ਪਾਸ। ਹਾਥ ਜੋਰਿ ਕੀਨਸਿ ਅਰਦਾਸ। 'ਸਿੰਘ ਸੰਗ ਇਕ ਲਰਜੋ ਦਿਵਾਨਾ। ਰਿਸ ਕੇ ਬਸਿ ਹੁਇ ਹਨੀ ਕ੍ਰਿਪਾਨਾ ॥੧੯॥ ਚਾਹਤਿ ਦਰਸ਼ਨ ਰਾਵਰ ਕੇਰਾ'। 'ਲੈ ਆਵਹੁ' ਗੁਰ ਕਹਿ ਤਿਸ ਬੇਰਾ। ਸੁਨਿ ਪ੍ਰਭੁ ਤੇ ਅੰਤਰ ਲੈ ਗਏ। ਸਿਰ ਨਿਵਾਇ ਕਰਿ ਦਰਸ਼ਨ ਲਏ ॥੨੦॥ ਕ੍ਰਿਪਾ ਨਿਧਾਨ ਕ੍ਰਿਪਾ ਕਰਿ ਕਹਜੋ। 'ਅਹੋ ਦਿਵਾਨਾ ਜੀਵਨ ਚਹਜੋ ? ਤੌ ਬਚਾਇ ਦੇਵੈਂ ਤੁਵ ਪ੍ਰਾਨਾ। ਜੇ ਜੀਵਨ ਕੀ ਚਾਹ ਮਹਾਨਾ'॥੨੧॥ਦਰਸ਼ਨ ਕਰਿ ਉਰ ਨਿਰਮਲ ਬਨਜੋ॥ਤਬਿ ਕਰ ਜੋਰਿ ਦਿਵਾਨੇ ਭਨਜੋ। 'ਰਾਵਰ ਕੇ ਹਜ਼ੂਰ ਅਬਿ ਅਹੌਂ। ਚਿਤ ਪਰਲੋਕ ਪਯਾਨਾ ਚਹੌਂ'॥੨੨॥ਇਮ ਬੋਲਤਿ ਹੀ ਤਜਾਰੋ ਪ੍ਰਾਨਾ॥ਪਾਈ ਗਤਿ ਭਾ ਧੰਨਦਿਵਾਨਾ। ਬਾਹਰ ਤਬਿ ਉਠਾਇ ਲੈ ਆਏ। ਨਰ ਜੰਗਲ ਕੇ ਸੁਨਿ ਬਿਸਮਾਏ ॥੨੩॥ ਕੋਤਿਕ ਨਿੰਦਹਿੰ ਮਤਿ ਹਤਿ ਹੋਏ[1]।'ਇਹ ਕਜਾ ਕੀਨਿ ਕਰਮ ਦੁਰ[2] ਜੋਏ। ਹਤਜੋ ਦਿਵਾਨਾ, ਗੁਰ ਭੁਲ ਭਯੋ[3]। ਕਰਹਿ ਨ ਕ੍ਵਿ ਕੋ[4] ਜਿਮ ਅਬਿ ਕਯੋ' ॥੨੪॥ ਕੋਤਿਕ ਕਹੈਂ 'ਦਿਵਾਨਾ ਅਰਜੋ। ਲਰਜੋ ਸਿੰਘ ਸੋਂ, ਮਾਰਨ ਕਰਜੋ'। ਕੋਚਿਤ ਕਹੈਂ 'ਗੁਰੂ ਕੇ ਦੋਊ। ਸਿੰਘ ਦਿਵਾਨਾ ਲਰਿ ਮਰਿ ਸੋਊ[5]*'॥੨੫॥

---

[1]ਜਿਨ੍ਹਾਂ ਦੀ ਬੁੱਧੀ ਨਾਸ਼ ਹੋਈ ਹੋਈ ਸੀ। [2]ਖੋਟਾ। [3]ਇਹ ਚੰਗਾ ਗੁਰੂ ਹੋਇਆ। [4]ਕੋਈ ਭੀ (ਸਿੱਖ) ਐਹੋ ਜੇਹੀ ਕਾਰ ਨਹੀਂ ਕਰਦਾ। [5]ਸਿੰਘ ਤੇ ਦਿਵਾਨਾ ਜੋ ਲੜਿਆ ਤੇ ਮਰਿਆ ਹੈ ਦੋਵੇਂ ਹੀ ਗੁਰੂ ਕੇ ਹਨ। *ਪਹਿਰੇ ਤੇ ਖੜੇ ਦਾ ਜਦ ਕੋਈ ਕਿਹਾ ਨਾ ਮੰਨੇ ਤਾਂ ਇਸ ਵੇਲੇ ਭੀ ਸਾਰੀ ਸਭਜਨ ਦੁਨੀਆਂ ਪਹਿਰੇ ਵਾਲੇ ਨੂੰ ਨਿਰਦੋਸ਼ ਕਹੇਗੀ, ਜਦ ਕਿ ਓਹ ਪਹਿਲੋਂ ਰੁਕਿਆ ਨਹੀਂ ਤੇ ਫੇਰ ਮੂਸਲ ਮਾਰਨ ਲਈ ਦਿਵਾਨੇ ਨੇ ਉਠਾਇਆ ਜਿਸ ਤੋਂ ਪਹਿਰੇਦਾਰ ਨੇ ਉਸਨੂੰ ਜ਼ਰੂਰ ਦੋਸ਼ੀ ਸਮਝਣਾ ਹੈ। ਸਿੰਘ ਦੀ ਡਿਊਟੀ (ਫਰਜ਼) ਤੇ ਨੂੰ ਰੱਖਜਾ ਦੁਇ ਗਲਾਂ ਉਸਦੇ ਪੱਖ ਦੀਆਂ ਹਨ।

*ਕਰਨੋ ਕੂਚ ਤਬਿ ਸ੍ਰੀ ਪ੍ਰਭੁ ਡੇਰਾ। ਗਮਨੇ ਹੋਇ ਚੌਤਰੇ ਨੇਰਾ। ਤਿਸ ਕੋ ਢਿਗ ਢਿਗ ਹੁਇ ਚਲਿ ਗਏ। ਜੈਤੋ† ਆਨਿ ਉਤਰਤੇ ਭਏ ॥ ੨੬ ॥ ਕਰਨੋ ਮੁਕਾਮ ਤਾਲ ਇਕ ਹੇਰੇ। ਤਿਸ ਕੀ ਮਹਿਮਾ ਕਹੀ ਬਡੇਰੇ। ਨਿਸਾ ਭਈ ਕਰਿ ਖਾਨ ਰੁ ਪਾਨ। ਸੁਪਤਿ ਜਥਾ ਸੁਖ ਗੁਰ ਭਗਵਾਨ॥੨੭॥ਭਈ ਪ੍ਰਭਾਤਿ ਕੂਚ ਕਰਿ ਡੇਰਾ। ਗਮਨੇ ਕਿਤਿਕ ਕੋਸ ਥਲ ਹੇਰਾ। ਸੁਨਿਯਰ‡ ਗ੍ਰਾਮ ਬਿਲੋਕਿ ਸਥਾਨ। ਉਤਰੇ ਹਯ ਤੇ ਤਹਿਂ ਗੁਨ ਖਾਨ ॥ ੨੮ ॥ ਭਯੋ ਮੁਕਾਮ ਤੁਰੰਗ ਲਗਾਇ। ਕਰਿ ਬਿਸਰਾਮ ਬੈਠਿ ਸੁਖ ਪਾਇ। ਭੋਗਰ ਸੀਮਾ ਨਾਮ ਬਸੰਤਾ[1]। ਮਹਿਖੀ ਭਲੀ ਸਮੂਹ ਰਖੰਤਾ ॥ ੨੯ ॥ ਗੁਰ ਆਗਵਨ ਸੁਨਯੋ ਹਰਖਾਯੋ। ਸਭਿ ਮਹਿਖਨਿ ਕੋ ਦੂਧ ਚੁਆਯੋ।ਘਟ ਭਰਵਾਇ ਲਏ ਨਿਜ ਸਾਥ। ਆਯਹੁ ਜਹਿਂ ਬੈਠੇ ਗੁਰ ਨਾਥ ॥ ੩੦ ॥ ਕਰਿ ਅਭਿਬੰਦਨ ਅਰਪਯੋ ਆਗੇ। ਬੈਠਯੋ ਗੁਰ ਪਗ ਕਰਿ ਅਨੁਰਾਗੇ। ਕ੍ਰਿਪਾ ਨਿਧਾਨ ਕ੍ਰਿਪਾ ਕਰਿ ਹੇਰਾ। ਕਹਯੋ 'ਵਧਹਿ ਪਯ ਬਛਹੁ ਬਡੇਰਾ'[2]॥੩੧॥ਇਤਨੇ ਮਹਿਂ ਜੋ ਜਾਟ ਕਪੂਰਾ। ਖਿਲਤਿ ਅਖੇਰ ਆਇ ਚਲਿ ਦੂਰਾ। ਸੁਨੀ 'ਇਹਾਂ ਗੁਰ ਉਤਰੇ ਆਇ'। ਗਮਨਯੋਂ ਸੁਭਟ ਸਹਿਤ ਤਿਸ ਥਾਇ ॥ ੩੨ ॥ ਉਤਰਿ ਤੁਰੰਗ ਤੇ ਪਾਇਨ ਪਰਯੋ। ਭਯੋ ਅਧੀਨ ਅਗਾਰੀ ਥਿਰਯੋ। ਦੇਖਿ ਕ੍ਰਿਪਾਲ ਤਾਂਹਿ ਸਨ ਕਹੈਂ।'ਕਹੁ ਕਪੂਰ ਸਿੰਘ!ਰਾਜੀ ਅਹੈਂ?' ॥੩੩॥ ਦੀਨ ਮਨਾ ਕਰ ਜੋਰਤਿ ਬੋਲਾ। 'ਮੈਂ ਰਾਜ਼ੀ ਨਹਿਂ ਬਹੁ ਮਨ ਹੌਲਾ[3]। ਰਾਵਰਿ ਝਾਕ ਨ ਗਏ ਕਮਾਏ। ਦੋਨਹੁ ਦਿਸ਼ਿ ਸੰਕਟ ਬਨਿ ਆਏ ॥ ੩੪ ॥ ਉਤ ਤੁਰ-ਕਨਿ ਤੇ ਚਿਤ ਬਹੁ ਡਰਯੋਇਤ ਰਾਵਰ ਕੋ ਕਾਜ ਨ ਸਰਯੋ। ਮਿਲੇ ਬਿਨਾਂ ਅਰ ਖੁਸ਼ੀ ਨ ਦੀਨਿ[4]। ਚਢਿ ਆਏ ਤੁਮ ਰਿਸ ਉਰ ਕੀਨਿ ॥੩੫॥ ਯਾਂਤੇ ਚਿੰਤਾ ਕਸ਼ਟ ਮਹਾਨਾ। ਕਿਮ ਰਾਜ਼ੀ ਮੈਂ ਕਰੌਂ ਬਖਾਨਾ ? ਤੁਰਕਨਿ ਸੰਗ ਨ ਬਿਗਰਯੋ ਜਾਈ। ਸਭਿ ਅਵਨੀ ਜਿਨ ਅੱਗ੍ਰ ਝੁਕਾਈ' ॥੩੬॥ ਸ਼੍ਰੀ ਗੁਰ ਜਾਨਯੋਂ ਦੀਨ ਬਿਸਾਲਾ। ਬਖ਼ਸ਼ਯੋ ਖਰ ਖੰਡਾ ਅਰੁ ਢਾਲਾ। ਲੈ ਕਹਿ ਪ੍ਰਭੁ

[1]ਸੀਮਾ ਨਾਮ ਵਾਲਾ ਵੈਰਾਗ ਰਹਿਦਾ ਸੀ। [2]ਦੁੱਧ ਬਹੁਤ ਵਧੇਗਾ। [3]ਮਨ ਵਿਚ ਬਹੁਤ ਡਰ ਹੈ [ਫਾ:, ਹੌਲ=ਡਰ]। [4]ਆਪ ਮਿਲੇ ਤੋਂ ਬਿਨਾਂ (ਆਏ ਹੋ) ਤੇ ਖੁਸ਼ੀ ਨਹੀਂ ਦਿੱਤੀ।

*ਇਹ ਪ੍ਰਸੰਗ ਸਾਖੀਆਂ ਵਾਲੀ ਪੋਥੀ ਦਾ ਹੈ। †ਰਿਆਸਤ ਨਾਭੇ ਵਿਚ ਹੈ।

‡ਪਿੰਡ ਦਾ ਨਾਮ। ?ਕਪੂਰਾ ਅੰਮ੍ਰਿਤ ਛਕਵੇ ਸਿੰਘ ਸਜਿਆ ਹੈ। ਪਿੱਛੇ ਕਵੀ ਜੀ ਕਪੂਰੇ ਵਲੋਂ ਇਕ ਘੋੜਾ ਗੁਰੂ ਜੀ ਪਾਸ ਪਹੁੰਚਾਉਣ ਦਾ ਜ਼ਿਕਰ ਕਰ ਆਏ ਹਨ, ਜਿਸ ਦਾ ਨਾਮ ਦਲ ਸ਼ਿੰਗਾਰ ਗੁਰੂ ਜੀ ਨੇ ਧਰਿਆ ਸੀ, ਦੇਖੋ ਇਸੇ ਅੰਸ ਦੇ ਅੰਸ਼ ੪ ਦਾ ਆਰੰਭ।

ਤੇ ਕੁਛ ਹਰਖਾਯੋ*।ਹਾਥਜੋਰਿ ਕਰਿਸੀਸ ਨਿਵਾਯੋ॥੩੭॥ਜਾਨੋ ਦੂਰ ਤੁਰਤ ਹਯ ਚਢਜੋ[1]। ਲਰਿਬੇ ਕਹੁ ਉਤਸਾਹ ਨ ਬਢਜੋ। ਸ਼੍ਰੀ ਗੁਰ ਭਾਖਜੋ 'ਅਹੋ ਕਪੂਰਾ!ਤੁਰਕਨ ਹੀ ਕੋ ਰਹਜੋ ਕਤੂਰਾ ॥੩੮॥ ਚਿਤ ਗੀਦੀ ਕਾਇਰ ਬਹੁ ਕੂਰਾ। ਕਰਨਿ ਜੰਗ ਕੋ ਭਯੋ ਨ ਸੂਰਾ। ਗੁਰ ਤੇ ਬੇਮੁਖ ਨਹਿੰ ਸੁਖ ਮੂਰਾ[2]। [3]ਮਰੇ ਹੂਰ ਬਰ, ਜੋ ਜਸ ਰੂਰਾ ॥੩੯॥ ਹੋਵੈਂ ਦੁਖੀ ਬਿਸੂਰ ਬਿਸੂਰਾ। ਕਿਮ ਪ੍ਰਾਪਤਿ ਹੈ ਭਾਗ ਨ ਪੂਰਾ[3]। ਧੀਰਜ ਤੇ ਜਿਸ ਕੋ ਉਰ ਊਰਾ।ਕਿਮ ਸ਼ੱਤ੍ਰੂਨਿ ਕਰਿ ਹੈਂ ਚਕਚੂਰਾ[4]? ॥ ੪੦ ॥ ਸਿੰਘਨਿ ਸਨ ਗੁਰ ਭਾਖਤਿ ਬਾਤਿ। ਸੁਨੋ ਕਛੂ ਬਚ ਸੁਨਜੋ ਨ ਜਾਤ[5]। ਇਤਨੇ ਮਹਿੰ ਸੁਧਿ ਇਕ ਸਿਖ ਲਯਾਯੋ। 'ਪ੍ਰਭੁ ਜੀ! ਗਨ ਲਸ਼ਕਰ ਚਢਿ ਆਯੋ ॥ ੪੧ ॥ ਪੁਰਿ ਸਿਰਹਿੰਦ ਤੇ ਖਾਨ ਵਜੀਦਾ। ਚਢਿ ਚਲਿ ਪਰਜੋ ਸੁ ਲਖਹੁ ਰਸੀਦਾ[6]।ਕਾਲ ਕਿ ਪਰਸੋਂ ਲਗਿ ਚਲਿ ਆਵੈ। ਰਾਵਰ ਕੋ ਪਕਰਨਿ ਲਲਚਾਵੈ[7]॥ ੪੨ ॥ ਸੁਨਿ ਸ਼੍ਰੀ ਪ੍ਰਭੁ ਅਸਵਾਰ ਚਢਾਯੋ।'ਜਾਹੁ ਕਪੂਰੇ ਦੇਹੁ ਸੁਨਾਯੋ। ਸੰਗ ਮੁਰੱਖੰ[8] ਦੇਹੁ ਸਉਰ। ਲਖਹਿੰ ਦੇਸ਼ ਨੇਰੈ ਕੈ ਦੂਰ[9] ॥੪੩॥ ਤੁਰਕਨਿ ਸਨ ਪੁਨ ਰਨ ਘਮਸਾਨਾ। ਹਮਰੋ ਪਰਹਿ, ਕਰਹਿੰ ਬਿਨ ਪ੍ਰਾਨਾ[10]। ਸੁਨਿ ਸਉਰ ਹਯ ਗਯੋ ਧਵਾਈ। ਮਿਲਜੋ ਜਾਇ ਕਰਿ ਢਿਗ ਕਿਸ ਢਾਂਈ॥੪੪॥ਗੁਰ ਕੀ ਕਹਿਵਤਿ ਸਕਲ ਸੁਨਾਈ। 'ਦੇਹੁ ਮੁਰੱਖੇ ਹੈ ਅਗਵਾਈ'। ਖਰੇ ਹੋਇ ਅਵਲੋਕਜੋ ਖਾਨਾ[11]। ਤਬਹਿ ਕਪੂਰੇ ਬਾਕ ਬਖਾਨਾ ॥੪੫॥ 'ਜਾਹਿ ਗੁਰੂ ਸੰਗ ਰਹੋ ਅਗਾਰੀ। ਲੇ ਗਮਨਹੁ ਸੰਗ ਜਹਾਂ ਸੁ†ਬਾਰੀ।ਤੁਰਕਨਿ ਸੰਗ ਜਿ ਹੁਇ ਭਟ ਭੋਰਾ।ਲਰਹੁ ਨ[12],ਟਰਹੁ ਆਪ ਤਿਸ ਬੋਰਾ॥੪੬॥ ਇਤ ਉਤ ਹੈ ਕਰਿ ਆਪ ਬਚਾਵਹੁ। ਬਸ ਲਾਗਤਿ ਗੁਰ ਭੀ ਨ ਲਰਾਵਹੁ। ਜਹਾਂ ਤਾਲ ਦੀਰਘ ਖਿਦਰਾਨਾ। ਗੁਰ ਕੋ ਸੰਗ ਤਹਾਂ ਲਗਿ ਜਾਨਾ ॥ ੪੭ ॥ ਜਿਤ ਹਮ ਹੋਇ ਮਿਲਹੁ ਤਹਿੰ

---

[1]ਦਰ ਜਾਣਾ ਸੀ ਇਸ ਕਰਕੇ ਘੋੜੇ ਚੜ੍ਹ ਗਿਆ। [2]ਮੂਲੋਂ ਹੀ। [3]ਮਾਰਿਆ ਸੁਹਣੀਆਂ ਹੂਰਾਂ ਦਾ ਵਰਨਾਂ ਤੇ ਜੋ ਹੋ ਜਾਣ ਨਾਲ (ਜਗਤ ਵਿਚ) ਸੁਹਣਾ ਜਸ ਕਿਵੇਂ ਪ੍ਰਾਪਤ ਹੋਵੇ, ਤੇਰੇ ਪੂਰੇ ਭਾਗ ਨਹੀਂ (ਤੂੰ) ਬੁਰ ਮੂਰ ਕੇ ਦੁਖੀ ਹੋਵੇਂਗਾ। [4]ਵੈਰੀਆਂ ਦਾ ਚਕਨਾਚੂਰ ਤੂੰ ਕੀਕੂੰ ਕਰੇਂ। [5]ਜਾਂਦੇ ਹੋਏ (ਕਪੂਰੇ ਨੇ) ਕੁਛ ਵਾਕ ਸੁਣੇ ਕੁਛ ਨਾ ਸੁਣੇ। [6]ਪਹੁੰਚਿਆ ਜਾਣੋਂ। [7]ਅੱਗੇ ਟਰਕੇ ਰਸਤਾ ਦੱਸਣ ਵਾਲੇ [ਪਾ:, ਮੁਰੱਖੇ=ਮੁਹਰੇ ਚੱਖੇ]। [8]ਜੋ ਨੇੜੇ ਤੇ ਦੂਰ ਦੇ ਅਸਥਾਨ ਜਾਣਦੇ ਹੋਣ। [9]ਭਾਵ 'ਖਾਨਾ' ਨਾਮ ਦਾ ਇਕ ਆਪਣਾ ਦਾਸ। (ਅ) ਭਾਵ ਇਕ ਪਠਾਣ ਜੋ ਉਸ ਦਾ ਦਾਸ ਸੀ। [10]ਲੜਨਾ ਨਹੀਂ। *ਇਹ ਦੋਵੇ ਚੀਜ਼ਾਂ ਫਰੀਦਕੋਟ ਦੇ ਰਾਜ ਮਹਿਲ ਵਿਚ ਅਦਬ ਨਾਲ ਰੱਖੀਆਂ ਹੋਈਆਂ ਹਨ, ਦੇਖੋ ਤਵਾ: ਖਾ:। †ਪਾ:—ਨ।

ਆਇਹ ਕੈ ਮਿਲ ਜਾਹੁ ਤੁਰਕ ਦਲ ਮਾਇ[1]*। ਸਮੁਝਿ ਬਾਰਤਾ ਸਭਿ[2] ਤਬਿ ਖਾਨਾ। ਲੈ ਕੇਤਿਕ ਅਸਵਾਰ ਪਿਯਾਨਾ† ॥ ੪੮ ॥ ਆਇ ਮਿਲਨੋ ਸਤਿ-ਗੁਰ ਕੋ ਸਾਥ।ਬੰਦਨ ਕੀਨਿ ਜੋਰਿ ਜੁਗ ਹਾਥ। ਜੰਗਲ ਦੇਸ਼ ਬਾਰਤਾ ਸਾਰੀ। ਬੂਝੀ ਹੁ ਰ, ਖਾਨੇ ਸੁ ਉਚਾਰੀ ॥ ੪੯ ॥ 'ਪ੍ਰਭੁ ਜੀ ! ਏਕ ਤਾਲ ਖਿਦ-ਰਾਨਾ। ਅਲਪ ਨੀਰ ਤਿਤ ਕੋ ਹਮ ਜਾਨਾ। ਅਪਰ ਥਾਨ ਤਿਸ ਨਿਕਟ ਨ ਪਾਨੀ। ਤਹਿੰ ਲੈ ਚਲੌਂ ਹੋਇ ਅਗਵਾਨੀ ॥ ੫੦ ॥ ਲਰਹੁ ਤਹਾਂ ਕੁਛ ਤੁਰਕ ਸੰਘਾਰਹੁ। ਪੁਨ ਜੰਗਲ ਮਹਿੰ ਅੱਗੂ ਪਧਾਰਹੁ। ਬਸ ਲਸ਼ਕਰ ਕੋ ਚਲੈ ਨ ਕੋਊ। ਜਲ ਬਿਨ ਹਟੈ ਮੂਢ ਮਤਿ ਹੋਊ' ॥੫੧॥ ਇਮ ਕਹਿ ਸੁਨਿ ਕਰਿ ਖਾਨ ਰੁ ਪਾਨਾ। ਸੁਪਤਿ ਸਥਾ ਸੁਖ ਕ੍ਰਿਪਾ ਨਿਧਾਨਾ। ਉਠਿ ਪ੍ਰਭਾਤਿ ਕਰਿ ਸੌਚ ਸ਼ਨਾਨਾ। ਪਾਇ ਜ਼ੀਨ ਹਯ, ਬਨਿ ਸਵਧਾਨਾ ॥ ੫੨ ॥ ਇਤਿ ਸ੍ਰੀ ਰੁ ਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਕਪੂ ਕੋ' ਪ੍ਰਸੰਗ ਬਰਨਨੰ ਨਾਮ ਖਸ਼ਟਮੋ ਅੰਸੂ ॥੬॥

੭. [ਖਿਦਰਾਣੇ ਵੱਲ ਨੂੰ ਟੁਰਨਾ। ਜੁਗਰਾਜ ਨੱਟ]।

ਦੋਹਰਾ॥‡ਚਢਿਤਹਿੰਤੋ ਸ਼੍ਰੀਸਤਿਗੁਰੂ ਲੇ ਖਾਨੇ[3] ਕੋ ਸੰਗ।ਰਮਯਾਲਾ[4] ਜੋ ਗ੍ਰਾਮ ਹੈ ਤਿਤ ਕੋ ਤੋਰਿ ਤੁਰੰਗ ॥ ੧ ॥ ਚੌਪਈ ॥ ਕੇਤਿਕ ਚਲਿ ਜਬਿ ਆਗੇ ਗਏ। ਬਹੁ ਉਦਿਆਨ ਬਿਲੋਕਤਿ ਭਏ। ਨਿਕਟ ਗ੍ਰਾਮ ਕੋ ਜਾਇ ਪਹੁਚੇ। ਖਰੇ ਕਰੀਰ ਪੀਲੁ[5] ਤਰੁ ਮੁਚੇ[6]§ ॥ ੨ ॥ ਤਹਿੰ ਇਕ ਰਾਹਕ ਤੌਰਤਿ ਛੇਲੇ। ਪਾਵਤਿ ਝੋਰੀ ਮੈਂ ਬਹੁ ਲੇ ਲੇ। ਸ਼੍ਰੀ ਸਤਿਗੁਰ ਸੋ ਜਾਇ ਨਿਹਾਰਾ। ਨਿਕਟ ਗਏ ਇਮ ਬਾਕ ਉਚਾਰਾ ॥ ੩ ॥ 'ਕਨਾ ਤੂੰ ਕਰੈਂ ਤਰੁਨਿ ਮਹਿੰ[7] ਢਿਰੈਂ ? ਕਨਾ ਝੋਲੀ ਮਹਿੰ ਪਾਵਨ ਕਰੈਂ ?' ਰਾਹਕ ਬੋਲਨੋ 'ਫਲ ਇਨ ਤੋਰਿ। ਲੈ ਜੈਹੌਂ ਇਨ ਬੈਬੇ ਲੋਰਿ' ॥ ੪ ॥ 'ਹਮਹਿ ਦਿਖਾਵਹੁ' ਸ਼੍ਰੀ ਪ੍ਰਭੁ ਭਾਖਾ। ਦਈ ਮੁਸ਼ਟ ਭਰਿ,ਇਕ ਮੁਖ ਚਾਖਾ।'[8]'ਇਹ ਤੌ ਕਟਕ[9] ਡਾਰ ਦਿਹੁ ਚੀਨਿ' ਚੌਥੇ ਭਾਗ ਗੋਰ ਤਿਨ ਦੀਨਿ ॥੫॥ ਪੁਨ ਗੁਰ ਭਨਨੋਂ 'ਗੋਰ ਦੇਹੁ ਸਾਰੇ'। ਸੁਨਿ ਰਾਹਕ ਆਧੇ ਪੁਨ ਡਾਰੇ।ਭਨੈਂ ਪ੍ਰਭੂ'ਧਰ ਡਾਰਹੁ ਸਭੈ'।ਸੁਨਿ ਰਾਹਕ

[1]ਵਿੱਚ। [2]ਸਾਰੀ ਕਹੀ ਗਲ। [3]ਖਾਨਾ ਨਾਮ ਦਾ ਰਾਹ ਦਸਣੇ ਵਾਲਾ। [4]ਇਥੇ ਗੁਰਦਵਾਰਾ ਹੈ। ਇਹ ਪਿੰਡ ਫਰੀਦਕੋਟ ਰਜਾਸਤ ਵਿਚ ਹੈ। [5]ਡਾਢ ਵਡੇ ਵਡੇ ਪੀਲੂ ਦੇ ਬੂਟੇ। [6]ਰੁੱਖਾਂ ਵਿਚ। [7]ਗੁਰੂ ਜੀ ਬੋਲੇ। [8]ਕੌੜੇ ਹਨ। *ਪਾਃ—ਆਇ। †ਕਪੂਰੇ ਦਾ ਕਿਲਾ ਨਾ ਦੇਣਾ ਤੇ ਗੁਰੂ ਵਾਕ ਕਿ ਤੁਰਕਾਂ ਹੱਥੋਂ ਤੇਰੀ ਮੌਤ ਹੈ, ਇਹ ਗਲ ਤਾਂ ਯਥਾਵਤ ਹੋ ਗਈ। ਬਾਕੀ ਗੁਰੂ ਜੀ ਨਾਲ ਕਪੂਰਾ ਸਿਖੀ ਭਾਵਨਾ ਵਿਚ ਸਾਬਤ ਹੈ ਤੇ ਗੁਰੂ ਜੀ ਦਾ ਬੀ ਇਤਬਾਰ ਹੈ, ਜੋ ਇਸਤੋਂ ਜ਼ਾਹਰ ਹੈ। ਕਪੂਰਾ ਦੋਏ ਪੱਖ ਬਚਾਉਣ ਦੇ ਜਤਨ ਵਿਚ ਹੈ। ‡ਇਹ ਸਾਖੀ ਬੀ ਸਾਖੀਆਂ ਵਾਲੀ ਪੋਥੀ ਵਿਚੋਂ ਹੈ। §ਪਾਃ—ਊਚੇ।

ਕੁਛ ਗੋਰੇ ਤਬੈ॥੬॥ਝੋਰੀ ਮਹਿੰ ਰਾਖੇ ਜਬਿਹੋਰੇ।ਪੁਨ ਗੁਰ ਕਹਯੋ'ਕਯੋਂ ਨਸਭਿ ਗੋਰੇ ?'। ਰਾਹਕ ਕਹੈ 'ਕੁਟੈਬ ਜੁ ਮੋਰਾ। ਕਸਾ ਖੈਹੈ ਹੁਇ ਛੁਧਤਿ ਘਨੇਰਾ। ॥੭॥ਕਰਹਿੰ ਪਕਾਵਨਲੇ ਸਭਿਖੈਹੈਂ।ਇਮਗੁਜ਼ਰਾਨੀਸਮਾ ਬਿਤੈ ਹੈਂ'।ਸਭਿਨਿ ਸੁਨਾਇ ਗੁਰੂ ਤਬਿਭਾਖਾ।'ਚੌਥੋ ਭਾਗ ਦੁਰਭਿਛ ਕੋ[1] ਰਾਖਾ॥੮॥ਹਮ ਚਾਹਤਿ ਇਸ ਦੇਸ਼ ਮਝਾਰੀ। ਕਬਿ ਦੁਰਭਿੱਛ ਨ ਪਰਹਿ ਅਗਾਰੀ*। ਬਰਿਆਈ ਇਸ ਰਾਹਕ ਰਾਖਯੋ।ਮਾਨਯੋ ਬਾਕ ਨ ਜੋ ਹਮ ਭਾਖਯੋ ॥ ੯ ॥ ਜੇਕਰਿ ਡੰਲੇ ਗੋਰਤਿ ਸਾਰੇ। ਹੋਤਿ ਅਨਾਜ ਅਨੇਕ ਪ੍ਰਕਾਰੇ। ਰਹਤਿ ਭਲੋ ਸੁਰਭਿੱਛ ਹਮੇਸ਼ੂ। ਇਤ ਤੇ ਅੰਨ ਖਾਹਿੰ ਬਹੁ ਦੇਸ਼ੂ ॥ ੧੦ ॥ ਅਬਿ ਭੀ ਤੀਨਹੁੰ ਭਾਗ ਸੁਕਾਲ। ਛਿਤ ਮਹਿੰ ਉਪਜੇ ਅੰਨ ਬਿਸਾਲ*'। ਬਾਕ ਬਿਲਾਸ ਕਰਤਿ ਇਮ ਗਏ। ਜਾਇ ਗ੍ਰਾਮ ਢਿਗ ਉਤਰਤਿ ਭਏ ॥੧੧॥

ਮਾਝੇ ਮਹਿੰ ਗੁਰ ਕੀ ਸੁਧਿ ਸੁਨੀ। ਜਥਾ ਜੰਗ ਭੇ, ਸੈਨਾ ਹਨੀ। ਜਥਾ ਅਨੰਦਪੁਰਿ ਛੋਰਿ ਸਿਧਾਰੇ। 'ਸਾਹਿਬਜ਼ਾਦੇ ਚਾਰਹੁੰ ਮਾਰੇ॥੧੨॥ ਜੰਗਲ ਦੇਸ਼ ਪ੍ਰਵੇਸ਼ੇ ਜਾਇ।ਲਾਖਹੁੰ ਤੁਰਕਨਿ ਕੋ ਦਲ ਆਇ'।ਸੁਨਿ ਸੁਨਿ ਬਡ ਅਫਸੋਸ ਕਰੰਤੇ। ਅਪਨ ਆਪ ਕੋ ਧਿਕ ਉਚਰੰਤੇ॥੧੩॥ 'ਦੇਸ਼ ਹਮਾਰੋ ਬੇਮੁਖ ਹ੍ਵੈ ਕੈ। ਦੁਨੀਚੰਦ ਕੇ ਸੰਗ ਮਿਲੈ ਕੈ। ਭਾਗੇ ਸਤਿਗੁਰ ਕੋ ਤਜਿ ਆਏ। ਸ਼੍ਰੀ ਗੁਰ ਕੋ ਕਾਰਜ ਬਿਗਰਾਏ'॥੧੪॥ਭਲੇ ਭਲੇ ਸਿਖ ਸਭਿਨਿ ਧਿਕਾਰੈਂ। 'ਦੇਸ਼ ਬਿਮੁਖ ਭਾ ਦੋਜ਼ਕ ਡਾਰੈਂ'। ਸੁਨਿ ਗ਼ੈਰਤ ਸਭਿ ਕੇ ਮਨ ਆਈ। ਜਾਨੀ ਅਪਨੀ ਅਧਿਕ ਖੁਟਾਈ ॥ ੧੫ ॥ ਅਪਰ ਦੇਸ਼ ਅਸ ਕੋਇ ਨ ਹੋਵਾ। ਸਿਦਕ ਜਥਾ ਮਾਝੇ ਬਹੁ ਖੋਵਾ। ਚਿਤਵਤਿ ਚਿਤ ਚਿੰਤਾ ਬਹੁ ਗ੍ਰਾਮੂ। --ਕਿਮ ਗੁਰ ਕੋ ਸੁਧਰੈ ਸਭਿ ਕਾਮੂ--॥੧੬॥ ਪੰਚਾਇਤ ਬਹੁ ਗ੍ਰਾਮਨਿ ਕੇਰੀ। ਆਪਸ ਮਹਿੰ ਸਕੇਲਿ ਤਿਸ ਬੇਰੀ। ਪਠਿ ਪਠਿ ਮਾਨਵ ਇਕ ਥਲ ਆਏ। ਮੇਲ ਭਯੋ ਸਭਿ ਕੋ ਇਕ ਥਾਏ ॥ ੧੭ ॥ ਲਵਪੁਰਿ ਕੋ ਗਿਰਦਾ[3] ਸਭਿ ਮਿਲੇ। ਗਿਨਤੀ ਕੇ ਮਾਨਵ ਮੁਖਿ ਭਲੇ। ਕਰਤਿ ਸੋਚ ਚਿੰਤਾ ਮਹਿੰ ਗ਼ਾਰਕ।--ਬੇਮੁਖਤਾ ਕੋ ਫਲ ਹੁਇ ਨਰਕ--॥੧੮॥ ਆਪਸ ਮਹਿੰ ਬਿਚਾਰ ਠਹਿਰਾਈ। 'ਸੌ ਦੋ ਸੈ ਨਰ ਗੁਰ ਢਿਗ ਜਾਈ। ਪ੍ਰਭੁ ਕੋ ਮਿਲਿ ਐਸੇ ਸਮੁਝਾਵੈਂ। ਹਾਥਿ ਜੋਰਿ ਕਰਿ ਸੀਸ ਨਿਵਾਵੈਂ† ॥੧੯॥ ਪੂਰਬਲੇ ਗੁਰੂਅਨਿ ਕੀ ਰੀਤਿ। ਜੋ ਤੁਮ ਧਾਰਹੁ

[1]ਕਾਲ ਦਾ ਚੌਥਾ ਹਿੱਸਾ। [2]ਸੁਕਾਲ। [3]ਆਲੇ ਦੁਆਲੇ ਦੇ।

*ਇਸ ਤੁਕਾਂ ਦੇ ਸਹਿਜ ਭਾ ਕਹੇ ਵਾਕ ਕੇਸੇ ਸੱਤ ਹੋਏ ਹਨ। ਮਾਲਵਾ ਹੁਣ ਕਿਤਨਾ ਅੰਨ ਪੈਦਾ ਕਰਦਾ ਹੈ।

†ਪਾ:-ਰਾਜ ਤੇਜ ਤੁਰ ਕਾਨ ਜਨਾਵੈ।

ਥਿਰ ਕਰਿ ਚੀਤਿ। ਤੌ ਸਿੱਖੀ ਨਿਰਬਹੈਂ[1] ਤੁਮਾਰੀ। ਦਯਾ ਧਰਹੁ ਗਤਿ ਕਰਹੁ ਹਮਾਰੀ ॥੨੦। ਜੋ ਤੁਰਕਨਿ ਕੇ ਸੰਗ ਬਖੇਰਾ। ਦਿਨ ਪ੍ਰਤਿ ਕਰਹੁ ਸੰਗ ਬਡ ਝੇਰਾ।ਨਹਿੰ ਸਿੱਖੀ ਕੋ ਹੁਇ ਨਿਰਬਾਹੂ। ਬਸੈਂ ਪੂਜਾ ਹੁਇ ਦੇਸ਼ਨ ਮਾਂਹੂੰ॥੨੧ ॥ ਲਰਨੋ ਨ ਜਾਇ ਸ਼ਾਹੁ ਕੇ ਸੰਗ। ਲਾਖਹੁੰ ਲਸ਼ਕਰ ਠਾਨਤਿ ਜੰਗ। ਜੋ ਤੁਮ ਕਹੋ–ਸਾਥ ਤੁਰਕਾਨੇ।ਹਮਰੇ ਝਗਰੇ ਪਰੇ ਮਹਾਨੇ–॥੨੨ ॥ ਤੌ ਹਮ ਦਿੱਲੀ ਪਹੁੰਚਹਿੰ ਸਾਰੇ। ਕਰਹਿੰ ਸੁਨਾਵਨ ਸਰਬ ਪੁਕਾਰੇ। ਭਲੀ ਭਾਂਤਿ ਹਮ ਲੇਹਿੰ ਨਿਬੇਰਾ। ਨਹੀਂ ਰਹਨ ਦੇਵੈਂ ਕੋ ਝੇਰਾ ॥ ੨੩ ॥ ਹਮਰੇ ਰਾਹੀਂ ਸਭਿ ਕਿਛ ਹੋਇ। ਬਾਦ ਬਿਰੋਧ ਦੇਹਿੰਗੇ ਖੋਇ। ਆਪ ਸੁਖੀਰਹੀ-ਅਹਿ ਸਭਿ ਰੀਤਿ। ਨਿਰਬਾਹਹੁ ਸਿੱਖਨ ਕੀ ਪ੍ਰੀਤਿ* ॥੨੪ ॥ ਹਮ ਸਿਖ ਹੁਇ ਤੁਮ ਗੁਰੂ ਬਨੀਜੈ। ਰਸ[2] ਤੁਰਕਨ ਕੇ ਸੰਗ ਰਖੀਜੈ।ਨਤੁ ਹਮ ਸਿੱਖ ਨ ਤੁਮ ਗੁਰ ਹਏ।ਬਿਗਰਹਿ ਬਾਤ ਲਖਹੁ ਦਿਸ਼ਿ ਦੋਏ'॥੨੫॥ਗ੍ਰਾਮਨਿ ਕੀ ਪੰਚਾਇਤ ਸਾਰੀ। ਇਸ ਪ੍ਰਕਾਰ ਕੀ ਮਸਲਤਿ ਧਾਰੀ। ਪ੍ਰੇਮੀ ਸਿੱਖ ਹੋਇ ਤਬਿ ਤਯਾਰ।ਗੁਰ ਸਨ ਮਿਲਿਬੇ ਇੱਛਾ ਧਾਰਿ॥੨੬॥ਗ੍ਰਾਮ ਗ੍ਰਾਮ ਤੇ ਇਕ ਨਰ ਔਰ। ਚਲਨ ਹੇਤੁ ਮਿਲਿ ਕਰਿ ਤਿਸ ਠੌਰ। ਭਏ ਸਨੱਧ ਬੱਧ ਤਬਿ ਸਾਰੇ। ਸ਼੍ਰੀ ਸਤਿਗੁਰ ਕੀ ਓਰ ਪਧਾਰੇ ॥੨੭॥ਗ੍ਰਾਮ ਹਰੀ ਕੇ ਪੱਤਨ ਆਏ। ਸਲਿਤਾ ਦੇਨਹੁੰ ਤਰਿ[3] ਹਰਖਾਏ। ਗੁਰ ਕੀ ਸੁਧਿ ਸੁਨਿ ਕਰਿ ਸਭਿ ਤਥੈ। 'ਦੀਨੇ ਗ੍ਰਾਮ ਤਯਾਗ ਕਰਿ ਅਥੈ ॥੨੮॥ਖਿਦਰਾਨੇ ਸਰ ਕੀ ਦਿਸ਼ਿ ਆਏ'। ਸੁਨਤਿ ਸਿੰਘ ਹਰਖਤਿ ਇਤ ਧਾਏ। †ਰਮਯਾਨੇ ਤੇ ਕਰਿ ਗੁਰ ਕੂਚ। ਕੇਤਿਕ ਆਗੇ ਉਲੰਘਿ ਪਹੁੰਚਿ॥੨੯॥ਜਾਟ ਵਿਜ਼ੇਗ"ਜੁਗਰਾਜ"ਨਾਮਤਿਹ। ਖਰੋ ਹੁਤੋ ਗੁਰ ਪੰਥ ਜਾਤਿ ਜਿਹ। ਤਿਸ ਬਿਲੋਕਿ ਸਿਖ' ਬਾਕ ਉਚਾਰਾ। 'ਸੁਨਹੁ ਚੌਧਰੀ! ਸ਼ੂਰਨ ਮਝਾਰਾ ॥੩੦॥ਗਨ ਮੁਸਲਨ ਕੋ ਲਸ਼ਕਰ ਆਵੈ। ਜੋ ਤੁਝ ਬੂਝਤਿ ਅੱਗੂ ਸਿਧਾਵੈ।–ਗਏ ਅਗਾਰੀ ਗੁਰ ਇਤਿ ਦਿਸ਼ਿ ਕੌ?–। ਤੌ ਨ ਬਤਾਵਨ ਕਰੀਅਹਿ ਕਿਸ ਕੌ'.॥ ੩੧ ॥ ਸੁਨਤਿ ਜਾਟ ਬੋਲਯੋ ਮੁਖ

[1]ਨਿਬਾਹਾਂਗੇ। [2]ਅਸੀਂ ਦੇਸ਼ਾਂ ਵਿਚ ਪਰਜਾ ਹੋ ਕੇ ਵੱਸਦੇ ਹਾਂ। [3]ਮੇਲ। [4]ਹਲੀਮੇ ਪੱਤਣ ਤੇ ਬਨਾਸ ਤੇ ਸਤਲੁਜ ਮਿਲਦੇ ਹਨ, ਦੋਵੇਂ ਤਰ ਕੇ ਪਾਰ ਲੰਘਕੇ। [5]ਗੋਤ। [6]ਨਾਮ ਹੈ। [7](ਸ੍ਰੀ ਗੁਰ ਜੀ ਦੇ ਨਾਲ ਦੇ ਇਕ) ਸਿੰਘ ਨੇ। *ਇਨ੍ਹਾਂ ਸਿੱਖਾਂ ਨੂੰ ਛੋਟੇ ਨਹੀਂ ਕਹਿਣਾ ਚਾਹੀਏ; ਰਾਜ ਤੇਜ ਤੁਰਕਾਂ ਦਾ ਭਾਰੀ ਹੈ ਤੇ ਇਨ੍ਹਾਂ ਦੇ ਮਨ ਭੇ ਵਿਚ ਹਨ ਤੇ ਨਿਰਹੱਲ ਬੀਰਤਾ ਵਿਚ ਓਥੇ ਨਹੀਂ ਅਜੇ ਅੱਪੜੇ ਜਿੱਥੇ ਗੁਰੂ ਜੀ ਲਿਜਾਣਾ ਚਾਹੁੰਦੇ ਹਨ, ਪਯਾਰ ਦੀ ਸੇਵਾ ਵਿਚ ਜੇ ਇਹ ਪ੍ਰੇਮੀ ਨਾ ਹੁੰਦੇ ਤਾਂ ਮੁਕਤਸਰ ਦੇ ਟਿਕਾਣੇ ਬੇਮੁਖਾਈ ਦੇ ਮਗਰੋਂ ਲੜ ਕੇ ਨਾ ਮਰਦੇ।

†ਸਾਖੀਆਂ ਵਾਲੀ ਪੋਥੀ ਦੀ ਇਹ ਸਾਖੀ ਹੈ।

ਤਬੈ"ਮੋ ਕਹੁ ਬੂਝਹਿੰ ਮੁਸਲੇ ਜਬੈ। ਨਹੀਂ ਬਤਾਵਨਿ ਕੋ ਕਿਮ ਕਰਿਹੌਂ। –ਮੈਂਕਸ਼ਾ ਜਾਨੌਂ–ਤਿਨਹਿੰ ਉਚਰਿਹੌਂ"॥੩੨॥ ਇਮ ਕਹਿ ਸਿਖ ਗੁਰ ਸੰਗ ਸਿਧਾਰੇ। ਚਲੇ ਗਏ ਉਦਿਆਨ ਅਗਾਰੇ।ਬਹੁਤ ਦੂਰ ਪਹੁੰਚੇ ਜਬਿ ਜਾਈ। ਪੀਛੇ ਮਿਲਨੋ ਏਕ ਸਿੰਘ ਆਈ॥੩੩॥ਤਿਨ ਸਗਰੀ ਸੁਧਿ ਆਨਿ ਸੁਨਾਈ। 'ਦੇਖਹੁ ਕਹਾਂ ਸੈਨ ਰਿਪੁ ਆਈ। ਜਾਟ ਖਰੋ ਜੁਗਰਾਜ ਬਤਾਵਤਿ। –ਆਗੈ ਸਤਿਗੁਰ ਇਤ ਕੌ ਜਾਵਤਿ ॥ ੩੪ ॥ ਤਿਨ ਸਿੰਘੀ ਸਿਖ ਮੋਹਿ ਹਟਾਯੋ[1]। ਇਤ ਗੁਰ ਗਏ ਨ ਦੇਹੁ ਬਤਾਯੋ[2]।ਮੁਸਲਨ ਕੋ ਲਸ਼ਕਰ ਇਤ ਆਵੈ। ਭੌਂਕ ਚੌਂਕ ਆਪੇ ਚਲਿ ਜਾਵੈ–॥੩੫ ॥ ਇਮ ਤਿਸ ਨੇ ਸਭਿ ਬਾਤ ਬਤਾਈ'। ਸੁਨਿ ਸ੍ਰੀ ਪ੍ਰਭੁ ਕਹਿ 'ਤਿਹ ਨ ਪਚਾਈ[3]। ਕੁਲ ਜੁਤਿ ਅਛਰ ਅਛਰ ਮਰਿ ਜੈ ਹੈ।ਇਸ ਕਾਰਨ ਤੇ ਮ੍ਰਿਤੁ ਕੋ ਪੈ ਹੈ'॥੩੬॥ਗੁਰ ਬਚ ਤੇ ਸੋ ਆਛਰ ਮਰਸੋ।ਅਬਿ ਲੌ ਤਿਹ ਕੁਲ ਸੁਨਿਬੋ ਕਰਸੋ[4]।ਜਬਿ ਤਿਨ ਕੀ ਮ੍ਰਿਤੁ ਹੁਇ ਨਿਯਰਾਈ। ਅਛਰੈ ਤੀਨ- ਦਿਵਸ ਮਰਿ ਜਾਈ ॥ ੩੭ ॥ ਅਛਰੈ ਜਰਹਿੰ ਚਿਖਾ ਕੇ ਬੀਚ।ਲੀਨੋ ਸ੍ਰਾਪ ਬਾਦ ਹੀ ਨੀਚ।ਚਲੇ ਜਾਤਿ ਸਤਿਗੁਰੂ ਅਗਾਰੀ।ਪੀਲੁਨਿ ਤਰੁ ਕਰੀਰ ਜਹਿੰ ਭਾਰੀ॥੩੮॥*ਏਕ ਗ੍ਰਾਮ ਆਯੋ ਪੁਨ ਔਰ।ਰੂਪਾ ਖੱਤ੍ਰੀ ਬਸਿ ਤਿਸ ਠਉਰ। ਮਿਲਨੋ ਏਕ ਗੁੜ ਰੋੜੀ ਲੈਕੈ। ਬੰਦਨ ਕਰੀ ਥਿਰਨੋ ਅਗਵੈਕੈ ॥ ੩੯ ॥ ਗੁਰ ਬਿਲੋਕਿ ਬੋਲੋ ਤਿਸ ਬੇਰਾ। 'ਕਹੁ ਰੂਪਾ ਕਰੀਅਹਿ ਇਤ ਡੇਰਾ ? ਲਰਹਿੰ ਤੁਰਕ ਸੋਂ ਇਸ ਥਲ ਥਿਰੈਂ ? ਆਵਤਿ ਰਿਪੁਨਿ ਪ੍ਰਾਨ ਕੋ ਹਰੈਂ ?' ॥ ੪੦॥ ਸੁਨਿ ਬੋਲਨੋ 'ਨਹਿੰ ਪੂਜਿ ਹੈ ਡੇਰਾ[5]।ਤੁਮਰੋ ਤੁਰਕਨਿ ਸੰਗ ਬਖੇਰਾ।ਲਸ਼ਕਰ ਆਇ ਪਕਰ ਕਰਿ ਲੇਹਿ। ਸੰਤਤਿ ਸਹਤਸਜ਼ਾਇ ਸੁ ਦੇਹਿ॥੪੧॥ਗ੍ਰਾਮ ਉਜਾਰਹਿ ਲੂਟਹਿ ਸਾਰ।ਤੁਮ ਉਤਰੇ ਤੇ ਇਤਿਕ ਬਿਗਾਰਾ'।ਸੁਨਿ ਗੁਰ ਕਹਯੋ 'ਨਹੀਂ ਤੂੰ ਰਹੈਂ। ਸੰਤਤਿ ਤੋਹਿ ਬਿਨਾਸ਼ੀ ਲਹੈ॥ ੪੨ ॥ ਉਜਰਹਿ ਗ੍ਰਾਮ ਬਸਹਿ ਬਹੁ ਬਾਰੀ'। ਦਿਯੋ ਸ੍ਰਾਪ ਇਮ ਦਾਰੁਨ ਭਾਰੀ। ਤਬਿ ਕੌ ਗ੍ਰਾਮ ਬਸਨੋ ਬਹੁ ਬਾਰੀ। ਉਜਰਹਿ ਬਾਰ ਬਾਰ ਸੁਖ ਟਾਰੀ ॥੪੩॥ਸੰਤਤਿ ਸਹਿਤ ਸੁ ਖੱਤ੍ਰੀ ਮਰਸੋ। ਮੂਲ ਟਾਸ[6] ਸਗਰੋ ਪਰਹਰਸੋ। ਤੀਸ ਬਰਸ ਕੌ ਉਜਰਸੋ ਪਰਸੋ। ਸੋ ਆਇ ਬਸਨੋ ਸ਼ੁਵਨ

[1]ਭਾਵ ਸ੍ਰੀ ਗੁਰੂ ਜੀ ਦੇ ਨਾਲ ਦੇ ਸਿੰਘਾਂ ਨੇ ਮੈਨੂੰ ਮਨ੍ਹੇ ਕੀਤਾ ਸੀ (ਇਹ ਜੁਗਰਾਜ ਕਹਿੰਦਾ ਹੈ)। [2]ਦੱਸਣਾ ਨਹੀਂ। [3]ਤਿਸ ਨੂੰ ਟੱਲ ਨਹੀਂ ਪਚੀ। [4]ਉਸ ਕੁਲ ਦੀ(ਗੱਲ)ਸੁਣੀ ਹੈ। [5]ਆਪ ਦਾ ਡੇਰਾ ਕਰਨਾ (ਸਾਡੇ)ਨਹੀਂ ਪੁੱਜਦਾ। [6]ਪੁੱਛ ਤੇ ਟਾਣਾ। *ਇਹ ਪ੍ਰਸੰਗ ਸਾਖੀਆਂ ਵਾਲੀ ਪੋਥੀ ਦਾ ਹੈ।

ਹਮ ਕਰਨੋ ॥ ੪੪ ॥ ਸ੍ਰਾਪ ਕਿ ਬਰ ਸਤਿਗੁਰ ਜਥਿ ਕਰੈਂ। ਤਤਛਿਨ ਹੋਤਿ ਨਿਮਖ ਨਹਿ ਟਰੈਂ। ਚਲੇ ਜਾਤਿ ਆਗੇ ਉਦਿਆਨ। ਜਹਾਂ ਨ ਗ੍ਰਾਮ ਪਿਖਨੋ ਕਿਸ ਥਾਨ ॥ ੪੫ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅਯਨੇ 'ਸ੍ਰੀ ਗੁਰ ਗਮਨ' ਪ੍ਰਥਿਗ ਬਰਨਨੰ ਨਾਮ ਸਪਤਮੋਂ ਅੰਸੂ ॥ ੭ ॥

੮. [ਦਾਨ ਸਿੰਘ ਦੇ ਪੁੱਤ੍ਰ ਨੂੰ ਬਖਸ਼ਣਾ। ਮਾਝੇ ਦੇ ਸਿੰਘਾਂ ਦਾ ਬਿਦਾਵਾ]।

ਦੋਹਰਾ ॥ ਚਲੇ ਜਾਇ ਆਗੈ ਗੁਰੂ ਸਿੰਘ ਰੁ ਖਾਨਾ ਸੰਗ[1]। ਕਿਤਿਕ ਸਾਥ ਬੈਰਾੜ ਹੈਂ ਸਹਿਜ ਚਲਾਹਿੰ ਤੁਰੰਗ ॥੧॥ ਚੌਪਈ ॥ ਦਾਨ ਸਿੰਘ ਇਕ ਸਿਖ ਬੈਰਾੜ। ਸੰਗ ਗੁਰੂ ਕੇ ਜਾਹਿੰ ਉਜਾੜ। ਤਿਸ ਕੋ ਸੁਤ ਸਤਿਗੁਰੂ ਪਿਛਾਰੇ। –ਮੰਦ ਚਲਾਵਹਿੰ ਤੁਰੰਗ–ਨਿਹਾਰੇ[2]॥੨॥ ਕਹਨੋ 'ਸ਼ਿਤਾਬੀ ਤੁਰੰਗ ਚਲਾਵਹੁ।ਆਏ ਤੁਰਕ ਨਿਕਟ ਲਖਿ ਪਾਵਹੁ'।ਪ੍ਰਭੁ ਨੇ ਮੰਦਹਿ ਮੰਦ ਚਲਾਯੋ। ਪੁਨ ਛਰ ਧਰਿ ਤਿਨ ਬਾਕ ਅਲਾਯੋ ॥੩॥ 'ਸ਼ੱਤ੍ਰੂਨਿ ਸੈਨ ਸਮੀਪੀ ਹੋਈ। ਅਨਗਨ ਮਿਲਹਿੰ ਕਰਹਿੰ ਅਬਿ ਢੋਈ'।ਕਈ ਬੋਰ ਕਹਿ ਰਹਨੋ ਉਚੇਰੇ। ਨਹੀਂ ਸ਼ੀਘ੍ਰ ਤੇ ਗੁਰ ਹਯ ਪੂਰੇ ॥੪॥ ਤਿਸ ਕੇ ਹਾਥ ਕੋਰੜਾ ਹੁਤੋ। ਨਿਕਟ ਹੋਇ ਗੁਰ ਕੇ ਹਯ ਹਤੋ[3]। ਕਹੈ 'ਤੁਰਕ ਦਲ ਆਇ ਪਿਛਾਰੀ। ਕਨੋਂ ਨ ਬੇਗ ਕਰਿ ਚਲਹੁ ਅਗਾਰੀ॥੫॥ ਸੰਗਤਿਆ ਤੁਰੰਗ ਟਿਰੜੀਏ ਪਾਵਹੁ*। ਰਿਪੁ ਢਿਗ ਆਏ, ਕਨੋਂ ਨ ਲਖਾਵਹੁ'। ਹਯ ਕੇ ਹਨੇ ਗੁਰੂ ਰਿਸ ਧਾਰੀ। 'ਸੰਤਤਿ ਮਾਰੀ ਜਾਇ ਤੁਮਾਰੀ॥੬॥ਜਾਨ ਕ੍ਰਾਤ[4] ਕੇ ਚਾਬਕ ਮਾਰਾ। ਚਲਨੋ ਜਾਤਿ ਜੋ ਹਮ ਅਨੁਸਾਰਾ'। ਦਾਨ ਸਿੰਘ ਰਿਸ ਕੀ ਸੁਨਿ ਬਾਨੀ। ਹਾਥ ਜੋਰਿ ਕਰਿ ਬਿਨੈ ਬਖਾਨੀ ॥ ੭॥ 'ਇਹ ਮਮ ਸੁਤ ਅਪਰਾਧ ਕਮਾਵਾ। ਬਖਸ਼ਨ ਹੀ ਤੁਮ ਕੋ ਬਨਿ ਆਵਾ। ਬਧ ਪਹਿਲੀ ਮੂਰਖ ਕ੍ਰਿਤ ਕੀਨਾ। ਨਹੀਂ ਪ੍ਰਤਾਪ ਆਪ ਕੋ ਚੀਨਾ ॥ ੮ ॥ ਸੰਗਤਿ ਨਹਿ ਗੁਰ ਸਿੱਖਨਿ ਕੇਰੀ। ਜਿਸ ਤੇ ਮਹਿਮਾ ਲਖਹਿ ਬਡੇਰੀ'। ਸੁਨਤਿ ਬਿਨੈ ਕਰੁਨਾ ਹੁਇ ਆਈ। 'ਦਾਨ ਸਿੰਘ ! ਕਰਿ ਚਿੰਤ ਨ ਕਾਈ ॥ ੯ ॥ ਪਿਤਾ ਪੁੱਤ੍ਰ ਕੀ ਲਗਹਿ ਨ ਗਾਰੀ।

[1]ਸਿੰਘ ਤੇ ਉਹ ਖਾਨਾ (ਜੋ ਕਪੂਰੇ ਵਲੋਂ ਆਯਾ ਸੀ) ਨਾਲ ਹੈ। [2]ਹੌਲੀ ਚਲਾਉਂਦੇ ਹਨ ਘੋੜਾ (ਇਹ ਰੱਲ) ਵੇਖ ਰਿਹਾ ਸੀ। [3]ਗੁਰੂ ਕੇ ਘੋੜੇ ਨੂੰ ਮਾਰਿਆ। [4]ਹੇ ਸ਼ਕਤੀ ਵਾਲੇ! ਘੋੜੇ ਨੂੰ (ਤ੍ਰਿਖੀ) ਚਾਲੇ ਪਾਓ। [ਪੰਜਾ:, ਟਿਰੜੀਏ=ਟੇੜ੍ਹੇ ਪਾਉਣਾ=ਟੇੜ੍ਹਾ ਚਲਾਉਣਾ]। [5]ਸਵਾਰੀ ਦਾ ਘੋੜਾ [ਖਾਲਸਈ ਟੋਲਾ]। (ਅ) ਨਾਮ ਘੋੜੇ ਦਾ। *ਪਾ:—ਅੰਗਤ ਕਜਾ ਤੁਰੰਗ ਰਿੜੀਏ ਪਾਵਹੁ। ਪਰ ਸਾਖੀਆਂ ਦੀ ਪੋਥੀ ਦਾ ਪਾਠ ਹੈ 'ਸਕਤਿਆ ਘੋੜੇ ਨੂੰ ਟਿਰੜੀਏ ਪਾਓ, ਮਗਰ ਤੁਰਕ ਆਉਂਦਾ ਹੈ'। ਗ੍ਰਾਮੀਨ ਲੋਕ 'ਸਕਤਿਆ' ਦੀ ਥਾਂ 'ਸਗਤਿਆ' ਬੀ ਬੋਲ ਲੈਂਦੇ ਹਨ। 'ਸਗਤਿਆ' ਦੇ 'ਸ' ਤੇ ਟਿੱਪੀ ਲਿਖਾਰੀ ਦੀ ਉਕਾਈ ਨਾਲ ਪਈ ਜਾਪਦੀ ਹੈ।

ਰਿਦੇ ਸਨੇਹ ਹੋਤਿ ਹੈ ਭਾਰੀ। ਰਿਸ ਕੇ ਬਸਿ ਦੁਰਸੀਸ ਬਖਾਨੇ। ਚਹੈ ਨ ਚਿਤ ਮੈਂ ਸੁਤ ਕੀ ਹਾਨੇ* ॥੧੦॥ ਤੁਮ ਸਿਖ ਸੁਤ ਕੇ ਸਮ ਹੋ ਮੋਰੇ। ਹਮ ਬਾਂਛਤਿ ਸਭ ਲਹੈਂ[1] ਘਨੇਰੇ'।ਸੁਨਿ ਕੈ ਦਾਨ ਸਿੱਖ ਕਰ ਜੋਰੇ।'ਬਾਕ ਆਪ ਕੇ ਮੁਰਹਿੰ ਨ ਮੋਰੇ ॥ ੧੧ ॥ ਮੋਰੇ ਉਰ ਮਹਿੰ ਭਰਮ ਬਡੇਰਾ। ਕਿਮ ਥਿਰ[2] ਹੋਹਿ?ਸਦਾ ਮੈਂ ਚੇਰਾ'।ਕ੍ਰਿਪਾ ਨਿਧਾਨ ਪੁਨਹਿੰ ਸਮੁਝਾਯੋ।ਕਰਨ ਅਭਰਮ[3] ਦ੍ਰਿਸ਼ਾਂਤ ਸੁਨਾਯੋ ॥੧੨॥ ਕਾਨਨ ਮਹਿੰ ਦਾਵਾ ਲਗਿ ਜਾਇ[4]। ਸ਼ੇਰ ਸ਼ੇਰਨੀ ਬਤਸ਼ ਜਿਯਾਇ[5]। ਮੁਖ ਮਹਿੰ ਤਿਨ ਉਠਾਇ ਕਰਿ ਲਯਾਵੈਂ। ਪਿਖਨਿਹਾਰ ਜਾਨੈ ਜਨੁ ਖਾਵੈਂ[6] ॥ ੧੩ ॥ ਨਹੀਂ ਚੁਭਾਵੈਂ ਦੰਤ ਜਿ ਤਨ ਮਹਿੰ। ਸੁਖ ਸੋਂ ਧਰੈਂ ਆਨਿ ਹੀ ਬਨ ਮਹਿੰ। ਤਿਮ ਤੁਮ ਜਾਨਿ ਭਰਮ ਕੋ ਖੋਵਹੁ। ਮਨ ਮਹਿੰ ਸ਼ੰਕਮਾਨ ਨਹਿੰ ਹੋਵਹੁ'॥ ੧੪ ॥ ਦਾਨ ਸਿੱਖ ਸੁਨਿ ਰਿਦੈ ਅਨੰਦਸੋ। ਹਯ ਤੇ ਉਤਰਿ ਗੁਰੂ ਪਦ ਬੰਦਸੋ। 'ਗੁਰ ਜੀ ! ਭਲਾ, ਗੁਰੂ ਜੀ ! ਭਲਾ। ਸੁਖ ਕਰੀਅਹਿ, ਤੁਮ ਜਾਗ੍ਰਤ ਕਲਾ[7]' ॥੧੫ ॥ ਇਮ ਬੋਲਤਿ ਸਿੱਖਨ ਕੇ ਸਾਥ। ਆਗੇ ਚਲੇ ਜਾਤਿ ਮਗ ਨਾਥ। ਪਰਖਨ ਹਿਤ ਜੰਗਲ ਨਰ ਫੇਰ[8]। ਸ਼੍ਰੀ ਮੁਖ ਤੇ ਬੋਲੇ ਤਿਸਬੇਰ॥੧੬॥'ਹਮ†ਕੋ ਲਗੀ ਅਧਿਕ ਅਬਿ ਪਯਾਸਾ। ਖੋਜਹੁ ਨੀਰ ਹੋਇ ਜਿਸ ਪਾਸਾ'। ਸੁਨਿ ਗੁਰ ਤੇ ਲਾਗੇ ਸਭਿ ਖੋਜਨ। ਬੂਝਨ ਕਰੇ ਸੰਗ ਗਨ ਜੋ ਜਨ ॥ ੧੭ ॥ ਛਾਗਲ ਹੁਤੀ ਸੁ ਖਾਨੇ ਤੀਰ[9]। ਬੂਝਨੋ ਸਿੱਖਨ'ਤੁਝ ਢਿਗ ਨੀਰ'।ਤਬਿ ਨਰ[10]ਕਹਯੋ 'ਨਿਕਟ ਨਹਿੰ ਮੋਰੇ'। ਪੁਨ ਚਿਤਵਯੋ–ਲਿਹੁੰ ਮੋਲ ਘਨੇਰੇ[11]–॥੧੮॥ਜਬਿ ਨਹਿੰ ਕਿਸ ਢਿਗ ਪਾਨੀ

[1]ਤੁਸੀਂ ਸੁਖ ਲਵੋ। [2](ਦਿਲ) ਕਿਵੇਂ ਟਿਕਾਣੇ ਲਗੇ। [3]ਭਰਮ ਤੋਂ ਬਿਨਾਂ ਕਰਨ ਲਈ। [4]ਬਨਾਂ ਵਿਚ ਜਦੋਂ ਡੂੰਘੀ ਅੱਗ ਲਗ ਜਾਵੇ। [5]ਬੱਚੇ ਜਿਸ ਥਾਂ ਤੇ ਦੋਣ ਉਹੋ"....। [6]ਦੇਖਣ ਵਾਲੇ ਸਮਝਦੇ ਹਨ ਮਾਨੋਂ (ਬੱਚਿਆਂ ਨੂੰ) ਖਾਂਦੇ ਹਨ। [7]ਤੁਸੀਂ ਜਿਉਂਦੀ ਕਲਾ ਦੇ ਕਲਾਵਾਨ ਹੋ। [8]ਜੰਗਲ ਦੇ ਆਦਮੀਆਂ ਨੂੰ ਪਰਖਣ ਵਾਸਤੇ [ਇਸ ਪਰਖਣ ਵਿਚ ਖਾਨਾ ਭੀ ਪਰਖਿਆ ਗਿਆ ਤੇ ਜੰਗਲ ਵਾਸੀ ਨਾਲ ਦੇ ਸਿੱਖ ਭੀ]। [9](ਉਹ ਖਾਨਾ ਜੋ ਕਪੂਰੇ ਨੇ ਮੁਦੱਖਾ ਦਿਤਾ ਸੀ) ਉਸ ਪਾਸ ਮਸ਼ਕ ਸੀ। [10]ਉਸ ਨਰ ਭਾਵ ਖਾਨੇ ਨੇ। [11]ਫਿਰ ਖਾਨੇ ਨੇ ਸੋਚਿਆ ਕਿ (ਇਸ ਵੇਲੇ) ਬਹੁਤ ਮੁੱਲ ਲਵਾਂ (ਤਾਂ ਪਾਣੀ ਦਿਆਂ)।

*ਬਹੁਤ ਕੁਝ ਕਹਿਣ ਦੀ ਸੁਰ ਤੇ ਹੁੰਦਾ ਹੈ। ਪੂਰੋਗਜਾ ਪੂਰਬਕ ਕਹੇ ਵਾਕ ਸੱਤ ਹੁੰਦੇ ਹਨ। ਹਾਸ ਬਿਲਾਸ, ਪਿਆਰ ਵਾਲੀ ਝਿੜਕ ਦੇ ਵਾਕ ਘੀਏ ਦੇ ਉਹਨਾਂ ਫੁਲਾਂ ਵਾਂਗ ਹੁੰਦੇ ਹਨ ਜਿਨ੍ਹਾਂ ਨੂੰ ਫਲ ਨਹੀਂ ਪੈਂਦਾ। ਲਿਖਿਆ ਜਦ ਪੜ੍ਹੀਦਾ ਹੈ ਤਾਂ ਸਾਰਾ ਕੁਛ ਪੂਰੋਗਜਾ ਪੂਰਬਕ ਕਿਹਾ ਜਾਪਦਾ ਹੈ। ਪਰ ਜਦ ਮਹਾਂ ਪੁਰਖ ਬੋਲਦੇ ਹਨ ਤਾਂ ਸੁਰ ਤੋਂ ਵਿਤੋਕ ਹੋ ਜਾਂਦਾ ਹੈ ਕਿ ਕੀਹਦੇ ਦਾ ਵਾਕ ਕਹਿ ਰਹੇ ਹਨ। ਜੋ ਦ੍ਰਿਸ਼ਟਾਂਤ ਗੁਰੂ ਜੀ ਨੇ ਅੱਗੇ ਚੱਲਕੇ ਦਿਤਾ ਹੈ, ਭਾਵ ਨੂੰ ਸਪਸ਼ਟ ਕਰ ਦੇਂਦਾ ਹੈ। ਪਰ ਸ਼ਰਧਾ ਵਾਲੇ ਸਿੱਖ ਸੁਰ ਨੂੰ ਵਿੱਥ ਘੱਟ ਕਰਦੇ ਹਨ ਤੇ ਹਰ ਵਾਕ ਤੋਂ ਡਰ ਜਾਂਦੇ ਹਨ।

†ਪਾਃ—ਹਯ।

ਪਾਯੋ। 'ਗੁਰ ਹਿਤ ਚਹੀਅਹਿ' ਸਭਿਨਿ ਸੁਨਾਯੋ। ਤਬੈ ਬਤਾਯਹੁ 'ਹੈ ਮਮ ਤੀਰ। ਲੈ ਕਰਿ ਮੋਲ ਦੇਯ ਹੌਂ ਨੀਰ ॥ ੧੯ ॥ ਦੇਹੁ ਰਜਤਪਣ ਲੈਹੁ ਕਟੋਰਾ। ਅਤਿ ਸੀਤਲ ਜਿਮ ਸੁਧਰਯੋ ਸ਼ੋਰਾ'[1]। ਗੁਰ ਸੇਵਕ ਦੇ ਕਰਿ ਭਰਿ ਲੀਨਾ[2]। ਕਹਿ ਪ੍ਰਸੰਗ[3] ਗੁਰ ਕੋ ਕਰ ਦੀਨਾ ॥ ੨੦ ॥ ਹੇਰਿ ਨੀਰ ਕਰ ਤੇ ਗੁਰ ਡਾਰਾ।ਕਿਤਿਕ ਦੇਰ ਤੇ ਬਹੁਰ ਉਚਾਰਾ।'ਸੋ ਪਾਨੀ ਹਮ ਪਾਨ ਨ ਕੀਨ। ਬਿਮਲ ਨ ਹੁਤੋ ਗੋਰ ਧਰਿ ਦੀਨ ॥ ੨੧ ॥ ਏਕ ਕਟੋਰਾ ਆਨਹੁ ਆਨ। ਬਿਮਲ ਬਿਲੋਕਹਿ ਕਰਹਿ ਸੁ ਪਾਨ'। ਬਹੁਰ ਜਾਇ ਖਾਨੇ ਸੰਗ ਭਾਖਯੋ। 'ਏਕ ਕਟੋਰਾ ਪੁਨ ਗੁਰ ਕਾਂਖਯੋ ॥੨੨॥ ਕਹਤਿ ਭਯੋ 'ਮੈਂ ਦੇਉਂ ਨ ਕੋਈ। ਅਪਨੇ ਕਾਰਨ ਰਾਖਯੋ ਸੋਈ'। ਸਿੱਖਨਿ ਭਨਯੋਂ 'ਘਨੋ ਤੁਵ ਪਾਸ। ਕਯੋਂ ਨ ਦੇਤਿ ਲਾਗੀ ਪ੍ਰਭੁ ਪਯਾਸ'॥੨੩॥ਕਹਨਿ ਲਗਯੋ'ਦਿਹੁ ਇਕ ਦੀਨਾਰ। ਲੈਹੁ ਕਟੋਰਾ ਭਰਿ ਕਰਿ ਬਾਰਿ'। ਸਿੱਖਨ ਕਹਯੋ 'ਰਜਤਪਣ ਲੀਜੈ। ਗੁਰ ਕੋ ਹੋਤੁ ਨੀਰ ਭਰਿ ਦੀਜੈ' ॥੨੪॥ ਕਹੈ ਮੂੜ 'ਮੈ ਦੇਉਂ ਨ ਪਾਨੀ। ਚਹਹੁ ਜਿ ਮਹਰਿ ਦੇਉ ਮਮ ਪਾਨੀ'[4]। ਸਤਿਗੁਰ ਭਨਯੋਂ 'ਦੇਹੁ ਦੀਨਾਰ। ਏਕ ਕਟੋਰਾ ਭਰਿ ਲਿਹੁ ਬਾਰ' ॥੨੫॥ ਦੇ ਕਰਿ ਤਬਹਿ ਕਟੋਰਾ ਭਰਯੋ। ਹੇਰਤਿ ਸਤਿਗੁਰ ਬਾਕ ਉਚਰਯੋ। 'ਸਭਿ ਵਸਤੂ ਤੇ ਪਤਰੋ[5] ਪਾਨੀ। ਸੁਨਿ ਖਾਨੇ! ਤੈਂ ਕਛੂ ਨ ਜਾਨੀ ॥੨੬॥ ਤੂੰ ਪਾਨੀ ਤੇ ਪਤਰੋ ਹੇਰਾ। ਜਾਨਯੋਂ ਭੇਦ ਆਜ ਹਮ ਤੇਰਾ'। ਇਮ ਕਹਿ ਆਗੇ ਕਿਤਿਕ ਸਿਧਾਏ। ਮੱਦ੍ ਦੇਸ਼[6] ਕੇ ਸਿਖ ਤਬਿ ਆਏ ॥ ੨੭ ॥ ਹਾਥ ਜੋਰਿ ਗੁਰ ਛਤੇ ਬੁਲਾਈ। ਪਦ ਅਰਬਿੰਦਨ ਗ੍ਰੀਵ ਨਿਵਾਈ। ਦੁਹੁ ਦਿਸ਼ਿ ਤੇ ਸਿਖ ਹਰਖਤਿ ਭਏ। 'ਭਲੇ ਸਮੈਂ ਮੇਲਾ ਗੁਰ ਕਏ' ॥੨੮॥ ਖਰੇ ਹੋਇ ਬੋਲੇ ਨਿਜ ਅਰਜ਼ੀ। 'ਬਿਨਹੁ' ਆਪ ਸੁਨੀਅਹਿ ਸਚ ਗਰੂ ਜੀ'। ਮਾਝਾ ਦੇਸ਼ ਗ੍ਰਾਮ ਮਿਲਿ ਸਾਰੇ। ਤੁਮ ਦਿਸ਼ਿ ਤੇ ਚਿੰਤਾ ਚਿਤ ਧਾਰੇ ॥ ੨੯ ॥ ਕਰਿ ਕਰਿ ਸ਼ੋਕ ਬਹੁਤ ਪਛੁਤਾਏ। ਇਹ ਸਗਰੇ ਸਿਖ ਤਿਨਹੁ ਪਠਾਏ। ਉਤਰਹੁ ਹਯ ਤੇ ਕੁਛ ਥਿਰ ਹੋਇ। ਕਹਯੋ ਤਿਨਹੁ ਕੋ ਮਾਨੀਐ ਸੋਇ'॥੩੦॥ ਇਮ ਸੁਨਿ ਕਰਿ ਸ਼੍ਰੀ ਸਤਿਗੁਰ ਥਿਰੇ। ਉਤਰੇ ਹਯ

---

[1]ਜਿਹੋ ਜੇਹੇ ਵਿਚ ਟੋਭਾ ਕੀਤਾ ਹੁੰਦਾ ਹੈ। [2](ਤੁਪਕਾ) ਦੇਕੇ ਕਟੋਰਾ ਭਰ ਲਿਆ ਗੁਰੂ ਜੀ ਦੇ ਸੇਵਕ ਨੇ। [3](ਤੁਪਕੇ ਦੇ) ਦਾ ਪ੍ਰਸੰਗ ਕਹਿਕੇ। [4]ਜੇ ਪਾਣੀ ਚਾਹੁੰਦੇ ਹੋ ਤਾਂ ਮੈਨੂੰ ਵੱਡਾ ਮੁਹਰ ਦਿਓ। [5]ਪਾਰਸਾ। [6]ਇਸ ਮੱਦ੍ ਦਾ ਭਾਵ ਮਾਝਾ ਹੈ, ਅਸਲ ਵਿਚ ਮਾਝਾ ਪਦ ਬਣਿਆਂ ਹੀ ਮੱਦ੍ ਤੋਂ ਹੈ। (ਦੇਖੋ ਇਸੇ ਅੰਸੂ ਦਾ ਅੰਕ ੬੯ ਤੇ ਏਹੋ ਅੰਸ ਅੰਸੂ ੧੨ ਅੰਕ ੨੭)। [7]ਬੇਨਤੀ।

ਤੇ ਬੈਠਿਬ ਕਰੇ। ਕੋਤਿਕ ਸਿੰਘ ਅਰੂਢੇ ਰਹੇ*। ਕੋਚਿਤ ਉਤਰਿ ਪ੍ਰਭੂ ਢਿਗ ਲਹੇ ॥੩੧॥ਮੱਦ੍ ਦੇਸ਼ ਕੇ ਸਗਰੇ ਥਿਰੇ। ਬਡ ਦੀਵਾਨ ਲਾਗਬੋ ਕਰੇ। ਕਮਰਕਸਾ ਸਭਿ ਹੂੰ ਕੋ ਅਹੈ। ਤੋਰੇ ਸੁਲੰਗਿ ਤੁਫੰਗਨਿ ਰਹੈ† ॥ ੩੨ ॥ ਤੁਰਕਨਿ ਕੀ ਲਗਿ ਰਹੀ ਅਵਾਈ। 'ਸੰਝ ਸਕਾਰੇ ਪਰਹਿ ਲਰਾਈ'। ਲਰਨ ਹੇਤੁ ਤਮਾਰੀ ਕਰਿ ਰਹੈ। ਇਕ ਤਰੁ ਊਚੋ ਤਹਿੰ ਥਿਰ ਅਹੈ ॥੩੩॥ 'ਸਿੰਘ ਚਢਾਯੋ ਤਿਸ ਦਿਸ਼ ਦੇਖਹਿ। ਦੂਰ ਲਖਹੁ ਸੁਧ ਦੇਹੁ ਬਿਸ਼ੇਖਹਿ'। ਮੱਦ੍ ਦੇਸ਼ ਕੇ ਸਿਖ ਸਮੁਦਾਈ। ਗਾਥਾ ਬਿਨਤੀ ਜੁਗਤਿ ਸੁਨਾਈ ॥ ੩੪ ॥ 'ਮੱਦ੍ ਦੇਸ਼ ਕੇ ਗ੍ਰਾਮ ਘਨੇਰੇ। ਸਭਿ ਤੇ ਮਾਨਵ ਮਿਲੇ ਬਡੇਰੇ। ਪੰਚ ਲੋਕ ਅਰੁ ਪ੍ਰੇਮੀ ਗੁਰ ਕੇ। ਪਿਤਾ ਪਿਤਾਮਾ ਜੋ ਸਿਖ ਧੁਰ ਕੇ ॥੩੫॥ ਸੁਨਿ ਸੁਨਿ ਰਾਵਰ ਕੀ ਸਭਿ ਗਾਥਾ। ਮਿਲਿ ਮਿਲਿ ਭਏ ਸ਼ੋਕ ਕੇ ਸਾਥਾ। ਅਪਨ ਆਪ ਕੋ ਧਿਕ ਧਿਕ ਕਹੈ। ਦੇਸ਼ੰ ਗੁਰੂ ਬੇਮੁਖਤਾ ਲਹੈ ॥੩੬॥–ਤੀ ਕਦੀਮੀ ਸਿੱਖੀ ਜਾਂਹਿ। ਹਮ ਨਿਰਭਾਗ ਨਿਬਾਹੀ ਨਾਂਹਿ–। ਇਮ ਬਿਚਾਰ ਕਰਿ ਸਿੱਖ ਬਟੋਰੇ।ਕਰਿ ਮਸਲਤ ਭੇਜੇ ਤੁਮ ਓਰੇ ॥੩੭॥ਹਜ਼ਰਤ ਸਾਥ ਵੈਰ ਤਜਿ ਦੀਜੈ। ਹਮ ਬਿਚ ਪਰਹਿੰ ਮੇਲ ਕਰਿ ਲੀਜੈ।ਕਾਰਜ ਸਭਿ ਨਿਬੇਰ ਕਰਿ ਲਯਾਵੈਂ। ਕਹਿ ਮਹਿਮਾ ਤਿਨ ਤੇ ਪੁਜਵਾਵੈਂ ॥੩੮॥ ਤੌ ਸਿੱਖੀ ਨਿਰਬਹੈ ਹਮਾਰੀ। ਪਰੇ ਰਹੈਂਗੇ ਸ਼ਰਨ ਤੁਮਾਰੀ। ਜੇ ਤੁਰਕਨਿ ਸੰਗ ਰਖਹੁ ਬਿਖੇਰਾ। ਸਕਲ ਰੀਤਿ ਕਰਿ ਕਸ਼ਟ ਬਡੇਰਾ ॥੩੯॥ ਨਹਿੰ ਹੋਵਹਿ ਸਿੱਖੀ ਨਿਰਬਾਹਾ। ਲੋਕ ਬਿਸਿਦਕ ਹੋਤਿ ਉਰ ਮਾਂਹਾ। ਸਕਲ ਦੇਸ਼ ਭੇਜਨੋ ਇਮ ਕਹਿ ਕੈ। ਰਾਵਰ ਕੇ ਸੰਕਟ ਸਭਿ ਲਹਿ ਕੈ' ॥੪੦॥ ਸ਼੍ਰੀ ਗੋਬਿੰਦ ਸਿੰਘ ਸੁਨਿ ਰਿਸ ਛਾਈ।ਉੱਤਰ ਕਹਨੋ ਬੀਚ ਸਮੁਦਾਈ। 'ਸਿੱਖ ਹੋਤਿ ਲੈਬੇ ਉਪਦੇਸ਼ੁ। ਦੇਹੁ ਹਮੈ ਬਿੱਪ੍ਰੀਤ ਵਿਸ਼ੇਸ਼ੁ[1] ॥੪੧॥ ਹਮ ਕੋ ਚਾਹ ਨਹੀਂ ਤੁਮ ਕੇਰੀ। ਪੂਰਬ ਭਾਜ ਗਏ ਬਿਨ ਹੇਰੀ। ਗਏ ਸੁ ਗਏ ਰਹੋ ਸਭਿ ਭਾਰੀ[2]। ਅਬ ਕੌ[3] ਤੁਮੈਂ ਬੁਲਾਵਨ ਲਾਗੇ ॥੪੨॥ ਹਮਰੇ ਝਗਰੇ ਚਲਹੁ ਨਿਬੇਰਾ। ਕਹਾਂ ਗਏ ਤੁਮ ਪੂਰਬ ਵੇਰਾ। ਸ਼੍ਰੀ ਗੁਰ ਅਰਜਨ ਕੋ ਭਾ ਕਾਰਨ।ਨਹਿੰ ਗਮਨੇ[4] ਨਹਿੰ ਕਰਨੋ ਉਚਾਰਨਿ ॥੪੩॥

[1]ਸੋਅ ਆ ਰਹੀ ਹੈ। [2]ਦੇਸ਼ ਨੇ। [3]ਸਗੋਂ ਉਲਟੇ ਸਾਨੂੰ (ਉਪਦੇਸ਼) ਦਿੰਦੇ ਹੋ। [1]ਵਿਸ਼ੇਸ਼=ਵਿਸ਼ੇਸ਼ ਕਰਕੇ, ਡਾਢ ਸਗੋਂ। [2]ਜੋ ਗਏ ਸੋ ਗਏ ਹੁਣ ਤੁਸੀਂ ਸਾਰੇ ਨੱਠੇ ਰਹੋ। (ਅ) ਜੋ ਗਏ ਹਨ ਉਹ ਤਾਂ ਗਏ ਹੀ ਡਾਗਾਂ ਵਾਲੇ ਸਨ ਉਹ ਰਹਿ ਪਏ ਸਨ। [3]ਕੌਣ। [4](ਤਦੋਂ) ਨਾ ਗਏ (ਪਾਤਸ਼ਾਹ ਪਾਸ)।

*ਡਾਢ ਇਸ ਲਈ ਚੜ੍ਹੇ ਰਹੋ ਕਿ ਮਗਰ ਤੁਰਕ ਹਨ ਸਾਵਧਾਨੀ ਚਾਹੀਏ।

†ਪਾ:–ਗਹੇ।

ਨਿਜ ਨਿਜ ਸਦਨ ਬਿਰੇ ਛਰ ਧਾਰਨੋ। ਸਕਲ ਪੰਚਾਯਤ ਕੋ ਬਲ ਹਾਰਨੋ। ਪੁਨ ਨੌਮੇ ਪਤਿਸ਼ਾਹੁ ਭਏ ਹੈਂ।ਦਿੱਲੀ ਮਹਿੰ ਸਿਰ ਦੇਨ ਗਏ ਹੈਂ॥੪੪॥ਤਬਿ ਮਾਝੇ ਆਦਿਕ ਸਭਿ ਦੇਸ਼। ਭੇ ਤ੍ਰੁਸ਼ਨ ਧਰਿ ਤ੍ਰਾਸ ਵਿਸ਼ੇਸ਼[1]।ਕਿਨਹੂੰ ਕਹਨੋ ਨ ਸ਼ਾਹੁ ਅਗਾਰੀ। ਪਰਨੋ ਨ ਕੋਊ ਝਗਰ ਮਝਾਰੀ ॥੪੫॥ ਕਨੋਂ ਨ ਨਿਬੇਰਨੋ ਤਬ ਕਿਸ ਜਾਇ। ਤਬਿ ਜਾਨਤਿ ਜਬਿ ਲੇਤਿ ਛੁਟਾਇ।ਕਰਨੋ ਕਾਜ ਤਬਿ ਕੋ ਮਨ ਜਾਨਤਿ[2]।ਤਾਂਤੇ ਅਬਿ[3] ਕਹਿਬੋ ਹਮ ਮਾਨਤਿ॥੪੬॥ਕਿਸਹੂੰ ਤੇ ਕੁਛ ਕਾਜ ਨ ਸਰਨੋ।–ਹਮ ਸਿਖ ਇਹ–ਨ ਜਨਾਵਨ ਕਰਨੋ[4]। ਅਬਿ ਉਪਦੇਸ਼ ਕਰਨਿ ਕੋ ਆਏ। ਕਹਨਿ ਬਾਕ ਕੋ ਨਹਿਨ ਲਜਾਏ॥੪੭॥ਤੁਮ ਕੋ ਸਿਖ ਕਰਿ ਕਜਾ ਹਮ ਲੈ ਹੈਂ।ਪਰੈ ਕਾਜਜਬਿਦਜ਼ਾ ਕਮੈ ਹੈਂ।ਅਬਿ ਲਿਖਿ ਦਿਹੁ ਤੁਮ–ਹਮ ਸਿਖ ਨਾਂਹੀ–। ਚਲੇ ਜਾਹੁ ਨਿਜ ਦੇਸ਼ਨਿ ਮਾਂਹੀ' ॥੪੮॥ ਇਮ ਗੁਰ ਤੇ ਸੁਨਿ ਗਿਰਾ ਰੁਖਾਈ। ਸਭਿਨਿ ਤਰੇ ਕਹੁ ਗ੍ਰੀਵ ਨਿਵਾਈ। ਗ੍ਰਾਮਨ ਕੇ ਮੁਖਿ ਪੰਚਨ[5] ਮਸਲਤ। ਕਰੀ ਸਭਿਨ ਸੋਂ ਚਿਤ ਮਹਿੰ ਚਿਤਵੀਤ ॥ ੪੯ ॥ ਕਿਤਿਕ ਦੇਰ ਮਹਿੰ ਪੁਨ ਗੁਰ ਭਾਖਨੋ। 'ਹਮ ਤੁਰਕਨ ਕੋ ਖੋਵਨ ਕਾਂਖਨੋ। ਇਹ ਸਿਖ ਆਏ ਮੇਲ ਕਰਾਵਨਿ।ਤ੍ਰਾਸਤਿ ਰਣ ਤ[6]ਬਾਤ ਬਤਾਵਨ ॥ ੫੦ ॥ ਕਨੋਂ ਨ ਬਿਦਾਵਾ ਸਿੱਖੀ ਕੇਰਾ। ਲਿਖਹੁ ਮਈਲ! ਕਰਤਿ ਕਨੋਂ ਦੇਰਾ?'ਦੁਤੀ ਬਾਰ ਜਬਿ ਗੁਰ ਨੇ ਕਹਨੋ।ਲਿਖਨ ਹੇਤੁ ਸਭਿ ਹੂੰ ਤਬਿ ਚਹਨੋ ॥੫੧॥ ਦੋਹਰਾ॥–ਸਕਲ ਦੇਸ਼ ਮਿਲਿ ਕਰਿ ਕਹਨੋ ਲਰਹਿੰ ਤੁਰਕ ਕੇ ਸੈਗ। 'ਨਹਿੰ ਸਿੱਖੀ ਹਮ ਤੇ ਨਿਬਹਿ'ਤੌ ਲਿਖਿਦੇਹੁ ਨਿਸੈਗ'– ॥ ੫੨ ॥ ਇਮ ਵਿਚਾਰ ਕਰਿ ਲਿਖਨੋ ਬਿਦਾਵਾ। ਗੁਰੂ ਲਿਖਾਇ ਜੇਬ ਮਹਿੰ ਪਾਵਾ। 'ਸਭਿ ਮਾਝਾ ਸਿੱਖੀ ਤੇ ਖਾਰਜ'। ਲਿਖਿ ਦੀਨੋ ਧਰਿ ਤ੍ਰਾਸ ਅਨਾਰਜ[7] ॥ ੫੩ ॥ ਇਤਿ ਸ਼੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥੇ ਪੂਰਬ ਔਨੇ 'ਸਿੱਖੀ ਬਿਦਾਵਾ ਮਈਲ ਲਿਖਨ' ਪ੍ਰਸੰਗ ਬਰਨਨੰ ਨਾਮ ਅਸ਼ਟਮੋ ਅੰਸੂ ॥ ੮ ॥

੯. [ਮਾਝੇ ਦੇ ਸਿੱਖਾਂ ਨੇ ਮੁੜਕੇ ਤੁਰਕਾਂ ਨਾਲ ਯੁੱਧ ਆਰੰਭਣਾ]।

ਦੋਹਰਾ ॥ ਜੇ ਜੇ ਬੇਮੁਖ ਸਿਦਕ ਬਿਨ ਸਿਮਰਿ ਪੰਚਾਇਤ ਬਾਤ[8]। ਲਿਖਨੋ

[1]ਡਾਢ ਬਹੁਤੇ ਡਰਦੇ ਮਾਰੇ ਚੁਪ ਕਰ ਰਹੇ ਸਾਓ।[2]ਜੇ ਤਦੋਂ ਦਾ(ਤੁਹਾਡਾ ਕੋਈ)ਕੰਮ ਕੀਤਾ ਜਾਣਦੇ (ਅਸੀਂ) ਮਨ (ਵਿਚ)।[3]ਤਾਂ ਹੁਣ"""। [4]ਅਸੀਂ ਇਸਦੇ ਸਿੱਖ ਹਾਂ,ਇਹ ਗਲ ਥੀ ਜਨਾਵਣਾ ਨਹੀਂ ਕੀਤੀ ਸੀ।[5]ਮੁਖੀਪੈਂਚਾਂ ਨੇ।[6]ਡਰਦੇ ਜੋਗ ਤੋਂ।[7](ਵਿਚਾਰ ਕਰਦੇ ਹਨਕਿ)ਸਾਰੇ ਮਾਝੇ ਦੇਸ਼ ਨੇਮਿਲਕੇ (ਸਾਨੂੰ)ਕਿਹਾ ਸੀ(ਕਿ ਜੇ ਗੁਰੂ-ਜੀ)ਤੁਰਕ ਨਾਲ ਲੜਨ ਤਾਂ ਬੇਸ਼ਕ ਲਿਖ ਦੇਣਾ ਕਿ ਸਾਥੋਂ ਸਿੱਖੀ ਨਹੀਂ ਨਿਭ ਸਕਦੀ। [8]ਮਾੜਿਆਂ ਨੇ [ਸੰਸਃ,ਅਨ+ਆਰਯ]।[8]ਪੰਚਾਇਤ ਦੀ ਗਲ ਚੇਤੇ ਕਰਕੇ।

ਬਿਦਾਵਾ ਦੇਰਿ ਬਿਨ 'ਗੁਰ ਸਿਖ ਨਹੀਂ ਕਦਾਂਤ[1]'॥ ੧॥ ਚੌਪਈ॥ ਜੋ ਜੋ ਸਿਦਕੀ ਗੁਰ ਸਿਖ ਪਯਾਰੇ। ਭਯੋ ਕਸ਼ਟ ਤਿਨ ਕੇ ਮਨ ਭਾਰੇ।–ਬਹੁਤ ਬੁਰਾ ਕਾਰਜ ਇਹ ਭਯੋ। ਲੋਕ ਪ੍ਰਲੋਕ ਖੋਇ ਸਭਿ ਲਯੋ–॥੨॥ਸ਼੍ਰੀ ਸਤਿ-ਗੁਰ ਭੀ ਭਏ ਉਦਾਸ। ਜਥਾ ਕਪੁੱਤ ਬਨੇ ਪਿਤ ਪਾਸ। ਮਹਾਂ ਬਿਰਸ ਦੁਹ-ਦਿਸ਼ਿ ਤੇ ਹੋਵਾ।ਧਰਹਿੰ ਸ਼ੋਕ ਜਿਨ ਜਿਨ ਤਬਿ ਜੋਵਾ॥੩॥ ਸਿੱਖ ਮਝੈਲਨਿ ਮਹਿੰ ਜੇ ਭਲੇ। ਅਤਿ ਚਿੰਤਾਤੁਰ ਸੰਕਟ ਮਿਲੇ। ਮਨੁਜ ਦੇਸ਼ ਕੋ ਤਜਿ ਨਹਿੰ ਸੱਕਈਂ[2]। ਬੇਮੁਖ ਗੁਰ ਤੇ ਨਿਜ ਧਿਕ ਤੱਕਈਂ[3] ॥੪॥ ਚਢਨੋ ਤਰੋ-ਵਰ ਪਰ ਜੋ ਹੋਰਤਿ। ਇਤਨੇ ਮਹਿੰ ਸੁਨਾਇ ਸੋ ਟੋਰਤਿ। 'ਪ੍ਰਭੁ ਜੀ! ਕਯਾ ਦੇਖਤਿ ਹੋ ਖਰੇ ? ਲਸ਼ਕਰ ਰਿਪੁਨਿ ਆਇਬੋ ਕਰੇ ॥ ੫ ॥ ਉਡੀ ਧੂਰਿ ਸੂਰਜ ਕੋ ਛਾਦਤਿ। ਸੁਨੀ ਧੁਨੀ ਕੁਛ ਦੁੰਦਭਿ ਬਾਜਤਿ। ਕਈ ਹਜ਼ਾਰ ਆਇ ਅਸਵਾਰਾ। ਕਲਮਲਾਟ[4] ਮੁਨੀਅਤਿ ਹੈ ਭਾਰਾ ॥੬॥ ਕਰਹੁ ਤੁਫੈ-ਗਨ ਭਰਿ ਕੰਰਿ ਤਯਾਰੀ। ਠੌਕਹੁ ਗਜਨ ਦੁਗੋਰੀ ਡਾਰੀ। ਰਹੀ ਨ ਦੂਰ ਆਇ ਭਾ ਨੇਰ। ਘਰੀ ਨ ਲਾਗਹਿ ਹੈ ਭਟ ਫੇਰ' ॥੭॥ ਇਮ ਬੋਲਤਿ ਹੀ ਉਤਰਨੋ ਤਰੇ। ਸਤਿਗੁਰ ਤਬੈ ਤੁਰੰਗਮ ਚਰੇ। ਧਨੁਖ ਸੰਭਾਰਿ ਖੈਂਚਿ ਟੰਕਾਰਾ। ਤੀਛਨ ਭੀਛਨ ਤੀਰ ਨਿਕਾਰਾ ॥ ੮ ॥ ਸਭਿ ਬੈਰਾੜਨ ਤਬਿ ਕਰ ਜੋਰੇ। 'ਪ੍ਰਭੁ ਜੀ ਗਮਨਹੁ ਕੁਛ ਇਤ ਓਰੇ। ਆਗੇ ਆਇ ਤਾਲ ਖਿਦਰਾਣਾ। ਸੋ ਲਰਿਬੇ ਕੋ ਖਰਾ* ਟਿਕਾਣਾ ॥ ੯ ॥ ਨਾਂਹਿ ਤ ਕੁਛ ਤਹਿੰ ਤੇ ਚਲਿ ਆਗੇ। ਜਹਿੰ ਤੁਰਕਨ ਜਲ ਹਾਥ ਨ ਲਾਗੇ। ਬਿਨ ਮਾਰੇ ਆਪੇ ਮਰਿ ਜਾਇੰ। ਨਾਂਹਿ ਤ ਸੂਕੇ ਬਦਨ ਪਲਾਇੰ ॥ ੧੦ ॥ ਠਹਿਰ ਨ ਸਕਹਿੰ ਤੁਰਤ ਫਿਰਿ ਜਾਵਹਿੰ। ਜਬਿ ਖੋਜੇ ਤੇ ਨੀਰ ਨ ਪਾਵਹਿੰ'। ਇਮ ਤਿਨ ਕੀ ਮਸਲਤ ਸੁਨਿ ਕਾਨੇ। ਸਨੇ ਸਨੇ ਆਗੇ ਪ੍ਰਸਥਾਨੇ ॥ ੧੧ ॥ ਪੁਨ ਸਿਖ ਕਹੈ 'ਨਿਕਟ ਹੀ ਆਏ'। 'ਖੋਜ ਤੁਰੰਗ ਨਵੀਨੋ ਪਾਏ। ਧਾਇ ਬਿਲੋਕੈਂ ਜਾਨਹਿੰ ਨੇਰੇ[6]'। ਰਿਪੁ ਪ੍ਰਤਿ ਕਹਨੋ ਗੁਰੂ ਤਿਸ ਬੇਰੇ ॥ ੧੨ ॥ 'ਖਰ ਤੁਰ

---

[1]ਕਦੇ ਬੀ। [2]ਆਪਣੇ ਦੇਸ਼ ਦੇ ਆਦਮੀਆਂ ਨੂੰ ਛੱਡ ਨਹੀਂ ਸਕਦੇ। [3]ਭਾਵ ਆਪਣੇ ਆਪ ਨੂੰ ਗੁਰੂ ਜੀ ਤੋਂ ਬੇਮੁਖ ਵੇਖਕੇ ਧਿਕਾਰ ਯੋਗ ਸਮਝਦੇ ਹਨ। [4]ਰੌਲਾ। [5]ਤੁਰਕ ਨੇੜੇ ਆ ਗਏ ਹਨ। [6](ਤੁਰਕਾਂ ਦੇ ਖੋਜੀ ਸਾਡੇ) ਘੋੜਿਆਂ ਦਾ ਸੱਜਰਾ ਖੇਜ ਪਾਕੇ ਨੇੜੇ ਜਾਣਕੇ ਵੇਖਣ ਲਈ ਦੌੜਨਗੇ।

*ਪਾ:–ਲਖਹੁ।

ਕਨ ਕੀ[1] ਆਂਖਨ ਘੱਟਾ ਖੋਜ ਕਹੈਂ ਨਹਿ ਮੁਖ ਵਿਚ ਛੱਟਾ[2]। ਹੁਇ ਮਤਿ-ਵਾਰੇ ਤਰ ਤਰ[3] ਤੱਕੈਂ। ਨਿਕਟ ਹੋਇ ਭੀ ਵੇਖ ਨ ਸੱਕੈਂ*॥੧੩॥ ਇਮ ਕਹਿ ਖਿਦਰਾਣੇ ਲਗਿ ਗਏ। ਨੇਰ[4] ਤੁਰਕ ਭੀ ਕਰਤੇ ਭਏ। ਮੱਦ੍ ਦੇਸ਼ ਕੀ ਸੇਗਤਿ ਜੋਈ। ਲਿਖਤਿ ਬਿਦਾਵਾ ਗਮਨੀ ਸੋਈ ॥ ੧੪ ॥ ਤਿਨ ਮੈਂ ਪੰਚ ਸਿਖ† ਮਤਿਵੈਤੇ। ਸਭਿਨਿ ਧਿਕਾਰ ਹਟੇ ਬਲਵੈਤੇ। ਕਹਿਨ ਲਗੇ 'ਸਭਿ ਦੇਸ਼ ਭੁਬੋਯੋ। ਲੋਕ ਪ੍ਰਲੋਕ ਸਗਲ ਹੀ ਖੋਯੋ ॥ ੧੫ ॥ ਹਮ ਤੋ ਗੁਰ ਹਿਤ ਦੈ ਹੈਂ ਪ੍ਰਾਨ। ਬਿਚ ਸੰਗ੍ਰਾਮ ਕਰਹਿਂ ਅਰਿ ਹਾਨ। ਤੁਰਕ ਹਜ਼ਾਰਹੁ ਗੁਰ ਕੇ ਗਿਰਦ। ਕੋ ਇਸ ਸਮੈਂ ਤਜੈ ਹੁਇ ਮਰਦ[5] ॥ ੧੬ ॥ ਏਤੀ ਭੀਰ ਗੁਰੂ ਪਰ ਪਰੀ। ਹੈ ਸਦ ਹੈਫ[6] ਤਜੈਂ ਇਸ ਘਰੀ। ਜੀਵਨ ਪਾਇ ਕਰਹਿਂਗੇ ਕਹਾਂ। ਜੋ ਪ੍ਰਭੁ ਕਾਜ ਨ ਐਹੈਂ ਇਹਾਂ ॥ ੧੭ ॥ ਅੰਤ ਸਮਾ ਸਭਿ ਕੇ ਸਿਰ ਖਰਾ। ਕਾਇਰ ਸੂਰ ਨ ਕਿਸ ਤੇ ਟਰਾ। ਜੀਵਨ ਮਰਨ ਧੰਨ ਤਿਨ ਕੇਰਾ। ਜਿਨ ਗੁਰ ਸੇਵ ਕਰੀ ਇਸ ਬੇਰਾ‡ ॥ ੧੮ ॥ ਜਿਯਤ ਨਿੰਦ ਮ੍ਰਿਤੁ ਨਰਕ ਸਹੇਰਾ। ਕਰਮ ਕਮਾਯੋ ਤੁਮ ਇਸ ਬੇਰਾ'। ਸਿਖ ਪੰਚਨਿ ਤੇ ਸੁਨਿ ਕਰਿ ਕਾਨ। ਭਯੋ ਸਿਦਕ ਕੋਤਿਕ ਕੈ ਆਨਿ ॥ ੧੯ ॥ ਤਿਨ ਕੋ ਛੋਰਿ ਇਤਹਿ' ਸੋ ਮਿਲੇ। 'ਤਜਨ ਗੁਰੂ ਕੋ ਅਬਿ ਨਹਿ ਭਲੇ। ਬਰਖ ਹਜ਼ਾਰਹੁ ਨਰਕ ਸਹੇਰਨੋ। ਰਨ ਤੇ ਭਰ ਗੁਰ ਤੇ ਮੁਖ ਫੇਰਨੋ ॥੨੦॥ ਏਕ ਘਰੀ ਕੋ ਸੰਕਟ ਨੀਕੋ। ਲਾਖਹੁ ਬਰਖ ਸਦਾ ਸੁਖ ਜੀਕੋ। ਹਮ ਗਾਢੇ ਹੁਇ ਠਾਢੇ ਅਰੈਂ। ਰਿਪੁ ਸੋਂ ਰਨ ਕਰਿ ਮਾਰਹਿ ਮਰੈਂ ॥੨੧॥ ਗੁਰ ਲਗਿ ਤੁਰਕ ਜਾਨ ਨਹਿ ਦੈਹੈਂ। ਜਬਿ ਲਗਿ ਤਨ ਮਹਿ ਪ੍ਰਾਨ ਰਹੈ ਹੈਂ। ਨਹਿ ਬੱਟਾ ਸਿੱਖੀ ਕਉ ਲਾਵੈਂ। ਨਹੀਂ ਆਪਨੋ ਧਰਮ ਗਵਾਵੈਂ ॥੨੨॥ ਹਮ ਤੋ ਪ੍ਰਣ ਧਾਰਨੋ ਅਬਿ

---

[1]ਮੂਰਖ ਤੁਰਕਾਂ ਦੀ। [2]ਸਾਡਾ ਖੋਜ ਨਹੀਂ ਕਹਿ ਸਕਣਗੇ (ਅਪਣੇ ਸੂਦਾਰਾਂ ਨੂੰ) ਮੂੰਹ ਵਿਚ ਛੱਟਾ ਅਜ ਜਾਏਗਾ। [3]ਹੇਠਾਂ ਹੇਠਾਂ। [4]ਨੇੜੇ। [5]ਸੂਰਮਾ ਹੋਕੇ ਕੌਣ ਇਸ ਵੇਲੇ ਛੱਡੇ(ਗੁਰੂ ਜੀ ਨੂੰ ਤੁਰਕਾਂ ਵਿਚ)। [6]ਅਫਸੋਸ, ਲਾਨਤ [ਫ਼ਾ:, ਹੈਫ਼]। [7]ਇਨ੍ਹਾਂ ਨਾਲ। *ਸਾਖੀ ਪੋਥੀ ਵਿਚ ਇਉਂ ਹੈ:—ਅੱਖੀਂ ਘੱਟਾ, ਮੁਖ ਦਟਾ, ਤਰ ਤਰ ਤਕੇ, ਵੇਖ ਨ ਸੱਕੇ। ਪੰਜਾਬੀ ਮੁਹਾਵਰਾ ਤਦ ਦਾ ਇਉਂ ਤੁਰ ਪਿਆ ਹੈ—ਅੱਖੀਂ ਘੱਟਾ, ਮੂੰਹ ਵਿਚ ਛੱਟਾ, ਥਿਰ ਥਿਰ ਤੱਕੇ, ਬੋਲ ਨ ਸੱਕੇ।

†ਪਹਿਲੇ ਸਭ ਤੋਂ ਹੌਰਤ ਦਾ ਖ਼ੂਨ ਡਾਢੀ ਮਹਾਂ ਸਿੰਘ ਦਾ ਜੋਸ਼ ਵਿਚ ਆਇਆ ਜਾਪਦਾ ਹੈ, ਉਸ ਨੇ ਵੰਗਾਰਕੇ ਕਿਹਾ ਕਿ ਗੁਰੂ ਹਿਤ ਸੀਸ ਦੇਣਾ ਹੈ, ਨਿੱਤਰੋ। ਫੇਰ ਪੰਜ ਨਿੱਤਰੇ, ਫੇਰ ਇਕ ਇਕ ਕਰਕੇ ਸਾਰੀ ਦੇ ਨਿੱਤਰੇ। ਇਹ ਗਲ ਅੰਸੂ ੧੨ ਅੰਕ ੧੦ ਤੋਂ ੩੭ ਤੱਕ ਵਿਚੋਂ ਪਈ ਸਹੀ ਹੁੰਦੀ ਹੈ, ਸਿੱਖੀ ਗੁਰੂ ਜੀ ਮਹਾਂ ਸਿੰਘ ਤੇ ਅਤਯੰਤ ਪ੍ਰਸੰਨਤਾ ਪ੍ਰਗਟ ਕਰ ਰਹੇ ਹਨ।

‡ਪਾ:—ਸਭ ਸਜ ਸੁਖ ਪਰਲੋਕ ਅਹੇਰਾ।

ਐਸੇ। ਅਪਰ ਕਰਹੁ ਜਿਨ ਕੇ ਮਨ ਜੈਸੇ'। ਇੱਤਯਾਦਿਕ ਬਹੁ ਕਹਿ ਕਹਿ ਤਰਕ। 'ਜੀਵਤਿ ਨਿੰਦਾ ਮਰਤੇ ਨਰਕ' ॥੨੩॥ ਹਟੇ ਸਿੰਘ ਸਭਿ ਸੈਖਨਾ ਚਾਲੀ*।ਰਿਣ ਕਰਿਬੋਕਹੁ ਧੀਰ ਬਿਸਾਲੀ।ਅਪਰ ਭਏ ਕਾਇਰ ਬਲਹਾਰੇ। ਪਗ ਚੰਚਲ ਕਰਿ ਦੂਰ ਸਿਧਾਰੇ ॥੨੪ ॥ ਪਯਾਰੇ ਪ੍ਰਾਨ ਕਰੇ ਤਜਿ ਧਰਮੂ। ਸਤਿਗੁਰ ਤਯਾਗੀ ਕਰਨੋ ਕੁਕਰਮੂ।ਜਿਤ ਕੋ ਆਏ ਤਿਤਹਿ ਸਿਧਾਰੇ।ਮਨਹੁੰ ਚਰਨ ਮ੍ਰਿਗ ਕੇ ਸਭਿ ਧਾਰੇ ॥ ੨੫। ਜਬਿ ਸ੍ਰੀ ਪ੍ਰਭੂ ਖਿਦਰਾਣੇ ਆਏ। ਲਰਨ ਸਥਾਨ ਬਿਲੋਕਿ ਅਲਾਏ। 'ਸ਼ੁਸ਼ਕ ਪਰਨੋ ਨੰਮ੍ਹੀ ਥਲ ਅਹੈ। ਰਣ ਹਮ ਕਰਹਿ ਇਹਾਂ ਥਿਰ ਰਹੈਂ॥੨੬॥ਥਦਰੀ ਬ੍ਰਿੰਦਸਥਨ ਹੈਂ ਆਛੇ।ਹਤਹਿੰ ਤੁਰਕ ਗਨ ਕੋ ਚਿਤ ਥਾਛੇਂ'। ਦਾਨ ਸਿੰਘ ਆਦਿਕ ਬੈਰਾੜ। ਕਹੈਂ 'ਚਹੁੰ ਦਿਸ਼ਿ ਝਾੜ ਉਜਾੜ॥੨੭॥ ਨਾਹਕ ਰੁਕਹੁ ਬੀਚ ਲਸ਼ਕਰ ਕੇ। ਘੇਰਾ ਪਾਇ ਲੇਹਿੰ ਥਲ ਕਰਿ ਕੇ। ਆਗੇ ਚਲਹੁ ਕਿਤਿਕ ਥਲ ਔਰ। ਖਰੇ ਹੋਇ ਹੈਂ ਆਛੀ ਠੌਰ ॥੨੮॥ ਪ੍ਰਿਸ਼ਟਿ ਆਪਨੀ ਰਖਹਿ ਉਜਾਰ। ਸ਼ਲਖ ਤੁਪਕ ਕੀ ਕਰਿਹੈਂ ਮਾਰ।ਜੋਤਿਕ ਹਤੇ ਜਾਇੰ ਹਤਿ ਕਰਿਕੈ।ਪਰੇ ਜੋਰ ਤੇ ਜੈ ਹੈਂ ਟਰਿ ਕੈ ॥ ੨੯ ॥ ਇਹ ਮਤ ਹਮਰੋ ਮਾਨਹੁ ਗੁਰ ਜੀ। ਰੁਕਹੁ ਨ ਆਪ ਕਰਤਿ ਸਭਿ ਅਰਜ਼ੀ'। ਇਮ ਬਹੁ ਬਾਰ ਬਾਰ ਹੁਇ ਦੀਨ। ਕਹਨੋ ਜੋਰਿ ਕਰ 'ਸੁਨਹੁ ਪ੍ਰਬੀਨ !' ॥ ੩੦ ॥ ਤਜਿ ਖਿਦਰਾਨਾ ਕੁਛਕ ਪਯਾਨੇ। ਖਰੇ ਭਏ ਪ੍ਰਭੁ ਲਰਨ ਟਿਕਾਨੇ।ਇਤਨੇ ਬਿਖੈ ਸਿੰਘ ਜੋ ਚਾਲੀ। ਲਰਨ ਹੇਤੁ ਕਰਿ ਧੀਰ ਬਿਸਾਲੀ ॥੩੧ ॥ ਗੁਰ ਕੀ ਦਿਸ਼ਾ ਉਤਾਇਲ ਆਏ। ਤੁਪਕ ਤਯਾਰ ਤੋੜੇ ਸੁਲਗਾਏ। ਸਰ ਖਿਦਰਾਣਾ ਤਿਨਹੁੰ ਨਿਹਾਰਾ। ਆਇ ਪ੍ਰਵੇਸ਼ੇ ਤਾਂਹਿ ਮਝਾਰਾ ॥ ੩੨ ॥ ਮਨਹੁੰ ਦੁਰਗ ਹੈ ਕਰਨੋ ਪਸੰਦ। 'ਥਿਰਹੁ ਇਹਾਂ ਰਣ ਕਰਹਿ ਬਿਲੰਦ। ਇਤ ਹੀ ਤੁਰਕਨਿ ਕੋ ਥਿਰਮਾਵੈਂ। ਗੁਰ ਕੇ ਪਾਛੇ ਨਾਹਨ ਜਾਵੈਂ'' ॥੩੩॥ ਆਪਸ ਮ ਹ ਮਸਲਤ ਕਰਿ ਥਿਰੇ। ਲਰਿਬੇ ਕਹੁ

†ਇਹ ਕੁਛ ਦੂਰ ਇਕ ਜੰਗਲ ਦੇ ਵਿਚ ਟਿੱਬੀ ਹੈਸੀ ਜੋ ਹੁਣ ਗੁਰਦਵਾਰਾ ਹੈ, ਹੁਣ ਸ਼ਹਿਰ ਤੋਂ ਇਹ ਥਾਂ ਥੋੜੀ ਦੂਰ ਪਰ ਹੈ।ਵੇਖੋ ਅੱਗੇ ਅੰਮ੍ਰਿ ੫੧ ਦਾ ਅੰਕ ੨।[2]ਭਾਵ,ਅਸੀਂ ਗੁਰੂ ਜੀ ਦੇ ਮਗਰ ਨਾ ਛੱਲੀਏ ਏਵੇਹੀ ਤੁਰਕਾਂ ਨੂੰ ਭੁਲੇਵਾਂ ਦੇਕੇ ਲੇਕ ਲਈਏ (ਅ)ਤੁਰਕ ਗੁਰੂ ਜੀ ਪਿਛੇ ਨਾਂ ਜਾਣ।

*ਇਹ ਚਾਲੀ ਅੰਕ ਦਾ ਭੁਲੇਵਾਂ ਚਮਕੌਰ ਸਾਹਿਬ ਦੇ ਚਾਲੀ ਮੁਕਤਿਆਂ ਦਾ ਹੈ। ਇਸ ਵੇਲੇ ਸੰਗਤ ਚੋਖੀ,ਸੀ ਤੇ[1]ਇਹ ਬੀ ਖਿਆਲ ਹੈ ਕਿ ਸਨਮੁਖ ਹੋਣ ਵੇਲੇ ਪਹਿਲਾਂ ੧ ਨਿਤਰਿਆ ਵੇਰ ਪੰਜ, ਸਹਿਜੇ ਸਹਿਜੇ ਚਾਲੀ ਤੇ ਅੰਤ ਸਾਰੇ ਹੀ ਨਿਤਰ ਪਏ ਤੇ ਲੜਕੇ ਮਰਨੇ ਪਰ ਡਟ ਗਏ ਤੇ ਲੜਕੇ ਸਾਰੇ ਹੀ ਸ਼ਹੀਦ ਹੋ ਗਏ।

ਤਿਆਰ ਹੁਇ ਖਰੇ। ਕੋਤਿਕ ਸਿੰਘਨਿ ਬਹੁਤ ਜਨਾਵਨਿ। ਕਟੇ ਚਾਦਰੇ ਝਾਰਨਿ ਪਾਵਨਿ। ੩੪॥ਊਚੇ ਬਦਰੀ ਕੇ ਤਰੁ ਜੋਈ। ਬਸਤ੍ਰਨਿ ਸਾਥ ਅਛਾਦੇ ਤੋਈ।—ਤੰਬੂ ਲਗੇ ਜਾਨਿ ਰਿਪੁ ਡਰੈਂ। ਆਇ ਨ ਇਕ ਥਿਰ ਹੋਲਾ ਕਰੈਂ॥ ੩੫ ॥ ਰਹੈਂ ਦੂਰ ਹੀ ਹਤੈਂ ਭੁਵੈਗਾਂ। ਮਾਰਹਿਂ ਤੁਰਕਨਿ ਫੋਰਹਿਂ ਅੰਗਾ—। ਥਿਰੇ ਅਧਿਕ ਕਰਿਕੈ ਉਤਸਾਹੁ। ਧੰਨ ਜਨਮ ਤਿਨ ਕੋ ਜਗ ਮਾਂਹੁ॥੩੬॥ —ਗੁਰ ਲਗਿ ਤੁਰਕ ਨ ਪਹੁੰਚਨਿ ਪਾਵੈਂ। ਹਤੈਂ ਇਹਾਂ ਪਾਛੇ ਉਲਟਾਵੈਂ। ਘਾਲਹਿੰਗੇ ਘਮਸਾਨ ਘਨੇਰਾ—।ਕਰਿ ਕਰਿ ਆਡ[1] ਥਿਰੇ ਤਿਸ ਬੇਰਾ॥੩੭॥ [2]"ਨਹੀਂ ਆਪਨੇ ਪੈਰ ਹਿਲਾਵਹੁ। ਮਰਹੁ ਸਮੁਖ ਰਣ ਸੁਰਗ ਸਿਧਾਵਹੁ। ਵਾਲੀ ਸਮਰਥ ਗੁਰੂ ਹਮਾਰੋ। ਸੇਘਰ ਘੋਰ ਘਨੋ ਕਰਿ ਡਾਰੋ" ॥੩੮॥ ਚੰਡਿ ਚਲਿੱਤ੍ਰ ਪਾਠ ਕੋ ਕਰੈਂ। ਕੋਚਿਤ ਵਾਰ ਭਗਉਤੀ ਰਰੈਂ। ਕੋ ਰਾਮਾਇਣ ਮੁਖਹੁ ਉਚਾਰੈ।ਸੁਭਟਨ ਕੋ ਜਸੁ ਜਿਨਹੁ ਮਝਾਰੈ*॥੩੯॥ ਇਮ ਥਿਰ ਭਏ ਤਯਾਰ ਹੁਇ ਕਰਿ ਕੈ। ਸ਼ੱਤ੍ਰੁਨਿ ਹਤਨ ਧੀਰ ਉਰ ਧਰਿ ਕੈ। ਬਿਗਰੀ ਬਾਤ ਸੁਧਾਰਨ ਹੇਤੁ। ਸਿਮਰਤਿ ਸੋਤਿਗੁਰ ਭਏ ਸੁਚੇਤ ॥ ੪੦ ॥ ਕਲਬਲਾਟ[3] ਤੁਰਕਨਿ ਕੋ ਭਾਰੇ। ਸੁਨਿ ਸੁਨਿ ਗਹਿ ਗਹਿ ਆਯੁਧ ਤਯਾਰੇ। ਕੋ ਕੋ ਤਯਾਗਨ ਲਗੇ ਤੁਫੰਗ। ਸੁਨਿ ਰਿਪੁ ਆਇ ਕਰਹਿਂ ਜਿਮ ਜੰਗ ॥ ੪੧॥ ਸੁਨੀ ਅਵਾਜ਼ ਪਠਾਨ ਵਜੀਦੇ। ਕਹਯੋ ਕਿ 'ਗੁਰ ਢਿਗ ਆਨਿ ਰਸੀਦੇ[4]'। ਤੁਪਕ ਅਵਾਜ਼ ਸੁਨਾਈ ਦੇਤਿ। ਥਿਰਯੋ ਨਿਕਟ ਮੰਡਹਿ ਰਣ ਖੇਤ ॥ ੪੨ ॥ ਆਗੇ ਜਿਨ ਲਾਖਹੁ ਭਟ ਮਾਰੇ। ਬਡੋ ਬਹਾਦਰ ਨਾਂਹਿ ਨ ਹਾਰੇ। ਜ੍ਵਾਲਾ-ਬਮਣੀ ਕਰਿ ਕਰਿ ਤਯਾਰੀ। ਘਾਲਹੁ ਹੇਲ ਪਰਹੁ ਇਕ ਬਾਰੀ' ॥ ੪੩ ॥ ਸਾਂਭ ਲਸ਼ਕਰ ਕੋ ਦਯੋ ਸੁਨਾਇ। ਕੀਨੀ ਤਯਾਰ ਤੁਪਕ ਸਮੁਦਾਇ। ਜਾਟ ਕਪੂਰਾ ਜਿਨ ਕੇ ਸਾਥ। ਆਇ ਬਤਾਵਤਿ ਗੁਰ ਕੀ ਗਾਥ ॥੪੪॥ ਜਹਿਂ ਜਹਿਂ ਕਰਿ ਡੇਰਾ ਚਢਿ ਆਏ। ਆਵਤ ਸਗਰੇ ਚਿੰਨ੍ਹ ਦਿਖਾਏ। ਪਿਖਿ ਪਿਖਿ ਖੋਜ ਆਵਤੇ ਦੌਰੇ। ਤੁਰੰਗ ਧਵਾਇ ਪਾਵਤੇ ਰੌਰੇ ॥ ੪੫ ॥ ਆਇ ਨੇਰ ਪਾਯਹੁ ਖਿਦਰਾਣੇ।ਦੇਖੇ ਬਸਤ੍ਰ ਸੁ ਤੰਬੂ ਜਾਣੇ। ਛੁਟਨ ਲਗੀ ਦੁਹੁੰ ਦਿਸ਼ਿ ਤੇ

---

[1]ਆਸਰੇ। [2]ਜਥੇਦਾਰ ਬੋਲਦਾ ਹੈ। [3]ਹੋਲਾ। [4]ਆ ਪਹੁੰਚੇ ਹਾਂ।

*ਕਵੀ ਜੀ ਦਾ ਭਾਵ ਇਹ ਹੈ, ਕੋਈ ਕੋਈ ਰਿੰਦ ਜਿਨ੍ਹਾਂ ਵਿਚ ਸੂਰਮਿਆਂ ਦਾ, ਜ਼ਿਕਰ ਸੀ ਯਾ ਸੂਰਮਗਤੀ ਦੇ ਪ੍ਰੰਗ ਮੈ ਪੜ੍ਹੇ, ਤਾਂਕਿ ਬੀਰਤਾ ਜਾਗੇ। ਜੈਸੇ ।ਕਹਾ ਹੈ 'ਅਵਰ ਬਾਸ਼ਨਾ ਨਾਹਿਂ ਪ੍ਰਭੂ ਧਰਮ ਜੁਧ ਕੇ ਚਾਇ।' ਜੁੱਧ ਸਮੇਂ ਜੋਧਿਆਂ ਦੇ ਪ੍ਰੰਗ ਬੀਰ ਰਸ ਉਦੀਪਨ ਲਈ ਪੜ੍ਹੇ ਜਾਂਦੇ ਹਨ। ਸਾਖੀਆਂ ਵਾਲੀ ਪੋਥੀ ਵਿਚ ਇਹ ਜ਼ਿਕਰ ਨਹੀਂ ਹੈ।

ਗੌਰੀ। ਪਰਜੋ ਰੌਰ ਬਹੁ ਸ਼ਲਖਨਿ ਛੋਰੀ ॥੪੬॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਭੱਟ ਫੇਰ ਹੰਸ' ਪ੍ਰਸੰਗ ਬਰਨਨੰ ਨਾਮ ਨਵਮੋ ਅੰਸੂ ।੯॥

੧੦. [ਤੁਰਕਾਂ ਨਾਲ ਖਿਦਰਾਣੇ ਜੰਗ]।

ਦੋਹਰਾ ॥ ਕਰਿ ਹਮਲਾ ਗਨ ਤੁਰਕ ਮਿਲਿ ਧਾਇ ਪਰੇ ਕਰਿ ਸ਼ੋਰ। ਛੂਟੀ ਸਿੰਘਨ ਤੇ ਸ਼ਲਖ ਲਗਿ ਗੌਰੀ ਮੁਖ ਥੋਰਿ ॥੧॥ ਭੁਜੰਗ ਛੰਦ ॥ ਤੁਫੈਗੈਂ ਚਲੀ ਤੇ ਭਯੋ ਨਾਦ ਭਾਰਾ। ਸੁਨਜੋ ਸ਼ੂਨ ਮਹਿੰ ਸ਼੍ਰੀ ਗੁਰੂ ਕੋਪ ਧਾਰਾ। ਖਰੇ ਹੋਇ ਟਿੱਬੀ ਹੁਤੀ ਏਕ ਤਾਂਹੀ। ਤਜੇ ਤੀਰ ਤੀਖੇ ਲਗੈਂ ਸੈਨ ਮਾਂਹੀ ॥ ੨ ॥ ਬਿਧੇ ਏਕ ਦੋਊ ਤ੍ਰਿਤੀ ਚਾਰ ਪਾਂਚੇ। ਲਗੇ ਪਾਰ ਸੂਕੋ ਨਹੀਂ ਪ੍ਰਾਨ ਬਾਚੇ। ਚਲੈਂ ਬੇਗ ਤੇ ਦੀਹ ਉ-ਠੈਂ ਸ਼ੁੰਕਾਟੇ[1]। ਦੜਾ ਦਾੜ ਗੋਰੈਂ ਮਨੋ ਬ੍ਰਿੱਛ ਕਾਟੇ ॥੩॥ ਖਰੀ ਬ੍ਰਿੰਦ ਬੇਰੀ ਬਿਰੇ ਸਿੰਘ ਮਾਂਹੀ। ਤਜੈਂ ਤੀਰ ਗੋਰੀ,ਲਗੈਂ ਅੰਗ ਤਾਂਹੀ[2]। ਪਰੇ ਏਕ ਬਾਰੀ ਘਨੋ ਘਾਲਿ ਹੋਲਾ। ਚਹੈਂ ਬ੍ਰਿੰਦ ਸ਼ੱਤ੍ਰੂ ਕਰੈਂ ਰੋਲ ਪੋਲਾ॥੪॥ ਜਬੈ ਤਾਲ ਕੋ ਤੀਰ ਪੈ ਆਨਿ ਢੂਕੇ। 'ਲਿਜੈ ਮਾਰ ਥੋਰੇ'ਇਮੰ ਊਚ ਕੂਕੇ। ਤਬੈ ਸਿੰਘ ਸੂਰਾ[3] ਮਹਾਂ ਰੋਸ ਪੂਰਾ। ਤਜਜੋ ਥਾਨ ਨੰਮ੍ਰੀ[4] ਗਜਜੋ ਨਾਦ ਭੂਰਾ ॥ ੫ ॥ ਲੀਓ ਖੈਂਚਿ ਖੰਡਾ ਪ੍ਰਚੰਡੈ ਘਮੰਡਾ। ਕਰੇ ਖੰਡ ਖੰਡੈ ਅਖੰਡੈ ਉਮੰਡਾ[5]।ਮਹਾਂ ਜੁੱਧ ਮੰਡਜੋ ਕਰਜੋ ਲਾਲ ਤੁੰਡੈ। ਜਿਸੇ ਹੇਰਿ ਬੈਰੀ ਕਿਧੌ ਰੈਗ ਪੈਂਡੈ ॥ ੬ ॥ ਜਥਾ ਪੁੰਜ ਹਾਥੀਨ ਪੈ ਸ਼ੇਰ ਧਾਵੈ। ਨ੍ਰਭੈ ਬੀਰ ਬਾਂਕੈ ਤਥਾ ਘਾਵ ਘਾਵੈ। ਬਰਜੋ ਸਿੰਘ ਏਕੋ ਗਨੈ ਸ਼ੱਤ੍ਰੂ ਮਾਂਹੀ। ਕਰਾਚੋਲ ਬਾਹੈ ਮਿਟੈਂ ਪੈਰ ਨਾਂਹੀ ॥ ੭ ॥ ਕਿਤੇ ਮਾਰਿ ਗੋਰੇ ਗੁਰੂ ਓਜ ਪਾਏ। ਤਬੈ ਦੇਖਿਕੈ ਬ੍ਰਿੰਦ ਸ਼ੱਤ੍ਰੂ ਰਿਸਾਏ। ਚਹੂੰ ਕੋਦ ਘੇਰਜੋ ਕ੍ਰਿਪਾਨੈਂ ਉਘਾਰੇ। ਛਕਜੋ ਛੋਭ ਛੱਤ੍ਰੀ ਸੁ ਛਾਲੈਂ ਉਛਾਰੇ[6] ॥ ੮ ॥ ਰਸਾਵਲ ਛੰਦ ॥ਚਹੂੰ ਓਰ ਮਾਰੇ। ਬੜੀ ਸ਼ੀਘ੍ਰ ਧਾਰੇ। ਪਲੱਚੇ ਖਿਲਾਰੀ[7]। ਕਰੈ ਘਾਵ ਭਾਰੀ ॥ ੯ ॥ ਘਨੇ ਘਾਵ ਖੈ ਕੈ। ਸੁ ਸ਼ੋਣੰ ਬਹੈ ਕੈ। ਭਯੋ ਲਾਲ ਰੈਗੰ। ਸੁ ਚੀਰੈ ਸੁਰੈਂ ॥ ੧੦ ॥ ਮੁਖੈਂ ਮੁੱਛ ਬੈਂਕੀ। ਬਿਲੋਕੈਂ ਅਤੈਂਕੀ[8]। ਘਨੇ ਘਾਵ ਘਾਏ। ਹਯੈ ਤੇ ਗਿਰਾਏ ॥੧੧॥ ਚਲਾਕੀ ਦਿਖਾਵੈ। ਨਹੀਂ ਦਾਵ ਖਾਵੈ। ਬਹਜੋ ਜਾਹਿ ਲੋਹੂ। ਰਿਦੈ ਸਿੰਘ ਰੋਹੂ[9] ॥੧੨॥ ਤਕਜੋ ਤਾਂਹਿ ਅੰਗਾ। ਸਮ੍ਹੋ ਤੁਫੈਗਾ। ਇਕੈ ਬਾਰ ਦਾਗੀ। ਗਨੈ ਆਨਿ ਲਾਗੀ[10] ॥ ੧੩ ॥ ਗਿਰਜੋ ਸਿੰਘ ਸੋਂਹੈਂ[11]। ਕੁਪਜੋ ਬੈਕ ਭੌਂਹੈਂ। ਜਬੈ ਬੀਰ ਮਾਰਾ। ਕਰੇ

[1]ਨੂੰਕ। [2]ਭਾਵ ਤੁਰਕਾਂ ਦੇ। [3]ਕੋਈ ਸਿੰਘ ਸੂਰਮਾ। [4]ਨੀਵਾਂ। [5]ਅਖੰਡਤ ਉਤਸਾਹ ਨਾਲ ਟੋਟੇ ਟੋਟੇ ਕੀਤੇ। [6]ਛੱਤ੍ਰੀ (ਸਿੰਘ) ਕੁੱਮੇ ਵਿੱਚ ਮਸਤ ਛਾਲਾਂ ਮਾਰ ਉਛਲ ਉਛਲ ਕੇ ਪੈਂਦਾ ਹੈ। [7]ਗਤਕੇਬਾਜ਼ੀ ਦਾ ਖਿਲਾਰੀ,ਤਲਵਾਰ ਵਾਹੁਣ ਦੀ ਵਿੱਦਜਾ ਦਾ ਪ੍ਰਬੀਨ। [8]ਦੇਖਕੇ ਡਰ ਆਉਂਦਾ ਹੈ। [9]ਸਿੰਘ ਦੇ ਦਿਲ ਰੁੱਸਾ (ਡਰ ਰਿਹਾ) ਹੈ। [10]ਬਹੁਤ ਸਾਰੀਆਂ ਆ ਲਗੀਆਂ। [11]ਸਾਮ੍ਹਣੇ।

ਜੰਗ ਭਾਰਾ॥੧੪॥ਤਬੈ ਸਿੰਘ ਔਰੇ। ਭਨਜੇ ਜੰਗ ਠੌਰੇ। [1]ਲਰੈਂ ਠਾਢ ਹ੍ਵੈ ਕੈ। ਪ੍ਰਿਖੈ ਪ੍ਰਾਨ ਕੈ ਕੈ॥ ੧੫ ॥ ਸਮੈ ਸੋ ਨ ਐਸੋ। ਲਰੈਂ ਆਜ ਲੈ ਸੌਂ[2]। ਤਜੈ ਜੀਯ ਸੰਕਾ। ਨ ਕੀਜੈ ਅਤੰਕਾ॥੧੬॥ਗੁਰੂ ਕੋ ਸਿਭਾਰੋ। ਪ੍ਰਲੋਕੰ ਸੁਧਾਰੋ[3]। ਇਮੰ ਆਪ ਮਾਂਹੀ। ਕਹੈਂ ਸਿੰਘ ਤਾਂਹੀ॥੧੭॥ਮਲੇ ਪੰਚ ਬੀਰਾ। ਧਰੀ ਭੂਰ ਧੀਰਾ। ਜਹਾਂ ਸ਼ੱਤ੍ਰੁ ਪੁੰਜਾ। ਪਰਯੋ ਸਿੰਘ ਭੰਜਾ[4]॥ ੧੮॥ ਤਹਾਂ ਕੋ ਸਿਧਾਰੇ। ਕ੍ਰਿਪਾਨੰਨਿਕਾਰੇ।ਮੰਝਾਰੰ ਪ੍ਰਵੇਸ਼ੇ[5]।ਸੁ ਓਜੰ ਵਿਸ਼ੇਸ਼ੇ॥੧੯॥[6]ਮਨੰ ਥੋਭ ਸਿੰਘੰ। ਤਥਾ ਸ਼ੋਭ ਸਿੰਘੰ[7]। ਖਿਚੇ ਪੰਚ ਤੋਗਾ।ਉਘਾਰੀ ਸੁ ਥੋਗਾ॥੨੦॥ ਮ੍ਰਿਰੀ ਸ਼ੱਤ੍ਰੁ ਭਾਗੇ। ਅਰੇ ਨਾਂਹਿ ਆਗੇ।ਜਿਸੇ ਘਾਇ ਘਾਲੇ। ਤਿਸੈ ਮਾਰਿ ਛਾਲੇ॥੨੧॥ ਪਰਯੋ ਰੌਰ ਭਾਰੋ। ਥਕੈਂ 'ਮਾਰ ਮਾਰੋ'। ਚਹੂੰ ਓਰ ਘੇਰੇ। ਚੁਕੈਂ ਨਾਂਹਿ ਨੇਰੇ ॥ ੨੨ ॥ ਵਜੀਦੇ ਨਿਹਾਰੇ। ਸੁ ਖਾਨੰ ਪ੍ਰਚਾਰੇ। 'ਕਹਾਂ ਜਾਹੁ ਭਾਗੇ। ਨਹੀਂ ਲਾਜ ਲਾਗੇ ॥੨੩॥ ਮੁਰੋ ਘੇਰਿ ਮਾਰੋ। ਨਹੀਂ ਤ੍ਰਾਸ ਧਾਰੋ। ਅਹੈਂ ਸਿੰਘਥੋਰੇ। ਨਹੀਂ ਪਾਸ ਘੋਰੇ ॥੨੪॥ ਕਹਾਂ ਓਜ ਕੈ ਹੈਂ। ਮੁਰੈ ਮਾਰਿ ਲੈ ਹੈਂ[8]। ਵਜੀਦੇ ਵੈਗਾਰੇ। ਫਿਰੇ ਫੇਰ ਸਾਰੇ ॥ ੨੫ ॥ ਗਛਾ ਵੱਛ ਹੋਏ[9]। ਮਿਲੇ ਭੁੰਛ ਦੋਏ। ਕ੍ਰਿਪਾਨੈਂ ਚਲਾਵੈਂ।ਸੁ ਲੋਹੁ ਚਖਾਵੈਂ[10] ॥੨੬॥ ਰੰਗੀ ਰੰਗ ਲਾਲੰ। ਕਟੈਂ ਮਾਰ ਛਾਲੰ। ਹਯੰ ਹੋਰਿ ਨੇਰੇ।ਕਟੈਂ ਭੁੰਛ ਗੋਰੇ॥੨੭॥ਮਹਾਂ ਤੇਜ ਤੱਤੀਰਸੀ ਰੌਦ੍ਰ ਰੱਤੇ। ਗਿਨੈਂ ਸ਼ੱਤ੍ਰੁ ਊਨਾ[11]। ਚਢੈ ਚਾਉ ਦੂਨਾ ॥੨੮॥ ਉਛੱਲੈਂ ਛਲੈਗੀ[12]। ਗਰੂ ਕੋ ਭੁਜੈਗੀ[13]। ਦਿਯੋ ਓਜ ਐਸੋ। ਹਜ਼ਾਰਾਨ ਜੈਸੋ ॥ ੨੯॥ ਮਹਾਂ ਕੋਪ ਠਾਨੈਂ। ਗਜੈ ਕੀਟ ਮਾਨੈਂ[14]। ਬਛੇ ਓਤਸਾਹੋ। ਰਣੰ ਸ਼ੱਤ੍ਰੁ ਗਾਹੋ ॥ ੩੦ ॥ ਸਿਰਖੰਡੀ ਛੰਦ ॥ ਪੰਚਹੁੰ ਬੀਰ ਜੁਝਾਰੇ ਮਾਰਿ ਅਨੇਕ ਕੋ। ਕਰੋਂ ਚੋਲ ਪਰਹਾਰੇ ਤੁਰਕ ਗਿਰਾਇ ਕੈ। ਪਰੇ ਤੁਰੰਗਮ ਭਾਰੇ ਮੁਖ ਅਰੁ ਚਰਨ ਕਟਿ।ਗੁਲਕਾਂ ਛੀਰ ਸਹਾਰੇ ਭਿਦੇ ਸ਼ਰੀਰ ਸਭਿ ॥੩੧॥ ਨਿਕਸੇ ਪ੍ਰਾਨ ਸੁ ਛਿੱਰੇ ਸਨਮੁੱਖ ਬੈਰੀਆਂ। ਸਭਿ ਸ਼ੋਣਤ ਸਨ ਭਿੱਰੇ ਬਾਗੇ[15]ਲਾਲ ਹ੍ਵੈ।ਤਜੇ ਨ ਹਾਥਹੁੰ ਖੱਗੇ ਇੱਛਾ ਹਤਨਿ ਕੀ। ਘਨੇ ਘਾਵ ਤਨ ਲਗੇ ਮਰਿ ਕਰਿ ਗਿਰ ਪਰੇ ॥ ੩੨॥ ਬੱਦ੍ਰੀ ਬ੍ਰਿੰਦ ਮਝਾਰੇ ਸੁਕੇ ਸਰ ਬਿਖੇ।ਬਿਰੇ ਸਿੰਘ ਤਹਿੰ ਭਾਰੇ ਤੁਪਕ ਚਲਾਂ-

---

[1]ਛਾਢ ਐਸਾ ਸਮਾ ਟੁਣ ਨਹੀਂ ਹੈ ਕਿ ਪ੍ਰਾਣ ਪਿਆਰੇ ਕਰਕੇ ਖੜੇ ਖੜੇ ਕੇ ਲੜੀਏ। (ਅ) ਓਟਾਂ ਲੈ ਲੈਕੇ ਲੜੀਏ। [2]ਸ਼ਹੀਦ ਹੋਇਆ ਪਿਆ ਸੀ (ਪਹਿਲਾ) ਸਿੰਘ। [3]ਵਿਚ ਜਾ ਥੋ। [4]ਜੈਸੇ ਜਿਹੜਾ ਦਾ ਵੇਗ ਹੁੰਦਾ ਹੈ ਤੈਸੇ ਹੀ (ਗੁਰੂ ਕੇ) ਸਿੰਘਾਂ (ਦੇ ਵੇਗ) ਦੀ ਟੱਕਰ ਹੈ। [5]ਰਲ ਗਏ। ਭਾਵ ਲੜ ਮਿਲ ਗਏ। [6](ਕ੍ਰਿਪਾਨਾਂ ਨੂੰ) ਲਹੂ ਚਖਾਉਂਦੇ ਹਨ। [7]ਟੱਕਰਾਂ ਨੂੰ ਬਿਦਦੇ ਹੀ ਨਹੀਂ। ਵਾਲ਼ਾਂ ਮਾਰਕੇ ਉੱਛਲਦੇ ਹਨ। [8]ਸੂਰਮੇ। [9]ਹਾਥੀਆਂ ਨੂੰ ਕੌਣ ਸਮਥਦੇ ਹਨ। [10]ਪੁਸ਼ਾਕ।

ਵਦੇ। ਉਠੇ ਸ਼ਬਦ ਕੜਕਾਰੇ ਗੁਲਕਾਂ ਸ਼ੁੰਕਤੀ। ਲਰੀਂ ਤੁਰਕ ਤਨ ਮਾਰੇਂ ਗਿਰੇਂ ਪਵੈਗਮਹੁੰ[1] ॥੩੩॥ ਦੋਹਰਾ॥ ਬੱਦ੍ਹੀ ਸੰਘਨੀ ਮਹਿੰ ਘਨੀ ਸਿੰਘ ਸੈਨ ਕੋ ਜਾਨਿ।ਨੇਰ ਨਹੀਂ ਕਾਯਰ ਕਰੈਂ ਦੂਰ ਫਿਰੈਂ ਡਰ ਮਾਨਿ॥੩੪॥ਭੁਜੰਗਛੰਦ॥ ਵਜੀਦੇ ਪੁਚਾਰੈ[2]ਕਰੋ ਕਨੋਂ ਨ ਹੱਲਾ। ਬਲੀ ਰੋਲ ਪੈਲੋਂ ਬਿਲੰਦੈ ਧਕੱਲਾ[3]। ਦਲੰ ਬੀਰ ਦੌਰਨੋ ਬਲੰ ਬੋਲ ਪਾਏ[4]। ਪਲੀਤੇ ਧੁਖੈਂ ਪੁੰਜ ਗੋਰੀ ਚਲਾਏ॥ ੩੫॥ ਤਬੈ ਏਕ ਨੌ ਸਿੰਘ[5] ਕੋਪੇ ਬਿਸਾਲੇ। ਤਜੀ ਆਡ[6] ਕੋ ਖੈਂਚਿ ਖੱਗੀ ਨਿਕਾਲੇ।ਢੁਕੇ ਢੋਇ[7] ਗਾਵੈ ਫਿਰੀ ਫੇਰ ਚਾਲੇ[8]। ਛਕੈ ਛੈਭ ਮੈਂ ਛਾਲ ਆਛੇ ਉਛਾਲੇ ॥ ੩੬ ॥ ਦਸੋ ਸਿੰਘ ਸੋ ਸਿੰਘ ਤ੍ਰਾਸੇ ਨ ਸੋਈ[9]। ਨ੍ਰਿਭੈ ਬੀਰ ਬਾਂਕੇ ਕਰੀ ਜੰਗ ਦੋਈ[10]। ਕਰਾਚੋਲ ਚਾਲੇ ਸੁ ਢਾਲੇ ਉਛਾਲੇ। ਹਜ਼ਾਰੋਂ ਰਿਪੂ ਹੋਇਕੈ ਆਲਬਾਲੇ ॥ ੩੭ ॥ ਨਰਾਜ ਛੰਦ॥ 'ਗੁਰੂ ਗੁਰੂ' ਉਚਾਰਿ ਕੈ ਬਿਸਾਲ ਓਜ ਪਾਇਕੈ ਭਏ ਪ੍ਰਵੇਸ਼ ਫੌਜ ਮਹਿੰ ਘਨੇਰ ਘਾਵ ਘਾਇਕੈ। ਜਹਾਂ ਪਰੈਂ ਇਕੱਤ੍ਰ ਹ੍ਵੈ ਬਚਿੱਤ੍ਰ ਜੁੱਧ ਠਾਨਤੇ।ਸਮੇਤਅੱਤ੍ਰ ਸ਼ੱਤ੍ਰ ਕੋ ਸੁ ਪੱਤ੍ਰ ਜਨੋਂ ਪ੍ਰਹਾਨਤੇ[11] ॥੩੮॥ ਬਿਲੰਦ ਸੋਲ ਠੇਲਤੇ ਕਰੈਤਿ ਰੋਲ ਪੈਲ ਕੋ। ਦੁਹੈਲ ਹੈਲ ਮੇਲ ਤੇ[12], ਧਕੇਲਤੇ ਨ ਝੇਲ ਕੋ[13]। ਪ੍ਰਪੈਲਤੇ ਕਰੈਤਿ ਐਲ, ਭੈਲ ਰੈਲ ਚਾਲਤੇ[14]। ਸੁ ਲਾਲ ਚੈਲ ਛੈਲ ਹੋਤਿ ਖੇਲ ਜਨੋਂ ਉਤਾਲ ਤੇ[15] ॥ ੩੯ ॥ ਘਿਰੈਤ ਬ੍ਰਿੰਦ ਸ਼ੱਤ੍ਰ ਮੈਂ ਬਚਿਤ੍ਰ ਅੱਤ੍ਰ ਮਾਰਤੇ[16]।ਭਰੇ ਸ਼ਰੀਰ ਘਾਵਤੇਤਊਨ ਧੀਰ ਹਾਰਤੇ। ਕਟੈਤਿ ਅੰਗ ਭੰਗ ਹ੍ਵੈ ਗਿਰੈਤਿ ਖੇਤ ਜੰਗ ਕੋ। ਨਿਸੰਗ ਸਿੰਘ ਸੂਰਮੇ ਸੁਰੰਗਚੀਰ ਰੰਗਿਕੇ॥੪੦॥ਬਿਲੋਕਿ ਸਿੰਘ ਤਾਲ ਕੋ ਮਰੇਦਸੋਂ ਸਿੰਘਾਰਿ ਕੈ[17]। ਸਮੀਪ ਸ਼ੱਤ੍ਰ ਆਇ ਗੇ ਤੁਫੈਗ ਕੋ ਪ੍ਰਹਾਰਿ ਕੈ। ਕਰਨੋ ਬਿਸਾਲ ਰੋਲ ਕੋ ਪ੍ਰਵਾਰਤੇ ਸੁ ਜਾਤਿ ਹੈਂ[18]। ਤੁਰੈਗ ਕੋ ਧਵਾਇ ਆਇ ਨੇਰ ਪਾਇ ਘਾਤ ਹੈਂ॥੪੧॥ਦੋਹਰਾ॥ਸਿੰਘ ਇਕਾਦਸ਼ ਨਿਕਸਿ ਕਰਿ ਤੋਮਰ ਖੜਗ

---

[1]ਘੋੜਿਆਂ ਤੋਂ। [2]ਵਜੀਦੇ ਦੇ ਬੋਲ ਨਾਲ ਬਲ ਪਾਕੇ। [3]ਭਾਵ ੧੦ ਸਿੰਘ। [4]ਆਸਰਾ। [5]ਤਕੜੇ ਹੋਕੇ ਨੇੜੇ ਢੁਕੇ। [6]ਤੇ ਬਹੁਤ ਨੇੜੇ ਚਲੇ ਗਏ। [7]ਦਸੋ ਫੇਰਾਂ ਵਰਗੇ ਸਿੰਘ ਸਨ ਸੋ ਨਾ ਡਰੇ। [8]ਜੰਗ ਦਾ ਸਾਹਮਣਾ ਕੀਤਾ। [9]ਸ਼ਸਤ੍ਰਾਂ ਨਾਲ ਸ਼ੱਤ੍ਰੂ ਨੂੰ ਪੱਤ੍ਰ ਵਾਂਙ ਝਾੜਦੇ ਹਨ[ਅੱਤ੍ਰ=ਅਸਤਰ=ਹਥਯਾਰ]। [10]ਕਠਨ ਹੱਲੇ ਕਰਦੇ ਹਨ। [11]ਧੱਕੇ ਨੂੰ ਝੱਲ ਨਹੀਂ ਸਕਦੇ (ਤੁਰਕ)। [12]ਧੱਕਦੇ ਹੋਏ ਰੌਲਾ ਕਰਦੇ ਹਨ ਤੇ (ਭੈਲ=) ਮਿਲਕੇ ਅਗਰ ਚਲੀ ਜਾਂਦੇ ਹਨ। [13]ਛੈਲ (ਸੂਰਮਿਆਂ) ਦੇ ਬਸਤ੍ਰ ਲਾਲ ਹੋ ਰਹੇ ਹਨ ਜਿਵੇਂ ਕਾਹਲੀ ਨਾਲ ਹੋਲੀ) ਖੇਲ ਰਹੇ ਹਨ। [14]ਅਚਰਜ ਚਾਲਾਂ ਨਾਲ ਸ਼ਸਤ੍ਰਧਾਰੀਆਂ ਨੂੰ ਮਾਰਦੇ ਹਨ [ਅਸ੍ਤ੍ਰੀ=ਸ਼ਸਤ੍ਰਧਾਰੀ ; ਅੱਤ੍ਰ=ਸ਼ਸਤ੍ਰ]। [15]ਤਾਲ ਦੇ ਸਿੰਘਾਂ ਨੇ ਦਸ ਸਿੰਘ ਜਦ (ਵੈਰੀ) ਮਾਰਕੇ ਮਰੇ ਵੇਖੇ। [16]ਘੇਰੀ ਜਾਂਦੇ ਹਨ।

ਸੈਭਾਰਿ। ਪਰੇ ਤੁਰਕ ਲਸ਼ਕਰ ਬਿਖੈ ਧਰਿ ਕਰਿ ਉਰ ਹੈਕਾਰ ॥ ੪੨ ॥ ਰਸਾਵਲ ਛੰਦ ॥ ਚੁਫੈਰੀਂ ਸੈਭਾਰੀ। ਬਰੂਦੰ ਸੁ ਡਾਰੀ। ਦੁਗੋਰੀ ਕਸੈਤੇ। ਪਲੀਤੇ ਜਮੈਤੇ ॥੪੩॥ ਕਲਾ ਜੋੜਿ ਤੋੜੇ। ਕਲੀ ਸਾਥ* ਮੋੜੇ। ਧਰੇ ਹਾਥ ਤਾਕੇ[1]। ਝੁਕਾਏ ਕੜਾਕੇ ॥ ੪੪ ॥ ਚਲੈਂ ਸ਼ੁੰਕ ਗੋਰੀ। ਲਗੈਂ ਦੇਹਿ ਫੋਰੀ। ਦੜਾਦਾੜ ਗੋਰੇ। ਸੁ ਤਾਲੰ ਚੁਫੇਰੇ ॥ ੪੫ ॥ ਕੜਾਕਾੜ ਮਾਚੀ। ਲਹੂ ਧੁੜਿ ਰਾਚੀ। ਖਰੇ ਸਿੰਘ ਮਾਰੈਂ। ਨਹੀਂ ਤ੍ਰਾਸ ਧਾਰੈਂ ॥ ੪੬ ॥ ਮਹਾਂ ਬੀਰ ਗਜਾਰਾਂ। ਤੜਾਰੀ[2] ਕਿਨਾਰਾ। ਜਿਤੇ ਸ਼ੱਤ੍ਰੂ ਆਏ। ਤਹਾਂ ਘਾਵ ਘਾਏ ॥੪੭॥ ਕ੍ਰਿਪਾਨੈ ਕਟੇ ਜੈ। ਪੁਰੇਜੇ ਪੁਰੇਜੈ[3]। ਲੁਰੇ ਬ੍ਰਿੰਦ ਖਾਨਾ। ਬਡੋ ਜੰਗ ਠਾਨਾ ॥੪੮॥ਦੋਹਰਾ॥ਪੁੰਜ ਪੁੰਜ ਕੋ ਮਾਰਿ ਕਰਿ ਮਰੇ ਸਿੰਘ ਬਰ ਬੀਰ। ਬਾਕੀ ਤੁੰਦਸ ਰਹਿ ਗਏ ਸੋ ਨਿਕਸੇ ਧਰਿ ਧੀਰ ॥ ੪੯ ॥ ਭੁਜੰਗ ਛੰਦ ॥ ਚਲੇ ਬੀਰ ਸੋਊ ਬਡੇ ਉਤਸਾਹੀ। ਧਰੇ ਸ਼ਸਤ੍ਰ ਸਾਰੇ ਮਹਾਂ ਜੰਗ ਮਾਂਹੀ। ਕਢੇ ਮਸਾਨ ਤੇਗ਼ੇ ਗਹੇ ਹਾਥ ਢਾਲੇ। ਚਲਾਕੀ ਕਰੈਤੇ ਸੁ ਛਾਲੈਂ ਉਛਾਲੇ ॥੫੦॥ ਝਟਾਪੱਟ ਜੁੱਟੇ ਲਟਾਪੱਟ[4] ਹੋਏ। ਸਰਾਪੱਟ ਸੁੱਟੇ ਕਟਾਕੁੱਟ ਜੋਏ। ਕਟਾਕੱਟ ਕੱਟੇ ਚਟਾਪੱਟ ਮਾਰੇ। ਖਟਾ ਪੱਟ ਖੋਟੇ ਹੱਟਾਹੱਟ ਹਾਰੇ[5] ॥੫੧॥ ਕਹਾਂ ਲੌ ਕਹੌਂ ਸਿੰਘ ਸੂਰੇ ਜੁਝਾਰੇ। ਰਿਪੂ ਸੈਗ ਜੂਝੇ ਪਹੂੰਚੇ ਅਗਾਰੇ। ਖਹੇ ਖਾਨ ਖੂਨੀ ਖੁਰਾਸਾਨ ਖੱਰੀ[6]। ਮਰੇ ਜੰਗ ਖੇਤੰ ਬਡੇ ਘਾਵ ਲੱਰੀ ॥੫੨॥ ਤਜੇ ਤਾਲ ਦੂਰੰ ਬਰੇ ਸੈਨ ਮੱਧੰ। ਬਡੇ ਖਾਨ ਮਾਰੇ ਕਰੈਂ ਜੁੱਧ ਕ੍ਰੱਧੰ। ਰਣੰ ਗ੍ਰਿੱਧ ਬ੍ਰਿੰਦੰ ਭਖੈਂ ਮਾਸ ਬੋਲੈਂ।ਉਡੈਂ ਕੈਕ ਕਾਕੰ ਨਭੰ ਬੀਚ ਡੋਲੈਂ[7] ॥੫੩॥ ਡਕੀ ਡਾਕਣੀ ਭੂਤ ਪ੍ਰੇਤੰ ਬਕੈਤੇ। ਨਚੀ ਜੋਗਣੀ ਸੀਸ ਥਾਲੰ ਖਿਲੈਤੇ[8]। ਕਿਤੀ ਦੂਰ ਲੌ ਜੰਗ ਖੇਤੰ ਬਿਥਾਰੇ। ਗੁਥੀ ਲੁੱਥ ਜੁਝੰ[9] ਪਰੀ ਪੋਚ ਡਾਰੇ[10] ॥ ੫੪ ॥ ਸੁਰੰ ਦੇਖਿ ਸਿੰਘਾਨਿ ਕੋ ਜੁੱਧ ਸੁੱਧੰ। ਕਹੈਂ ਪੈਨ ਪੈਨੰ ਫਿਰੈਂ ਗੈਨ ਮੱਧੰ।ਮਰੇ ਬੀਰ ਚਾਲੀ ਮਹਾਂ ਓਜ ਕੈਕੈ।ਗੁਰੂ ਧਯਾਨ ਧਾਰੇ ਤਜੇ ਪ੍ਰਾਨ ਘੈ ਕੈ ॥ ੫੫ ॥ ਦੋਹਰਾ ॥ ਤੁਰਕ ਹਜ਼ਾਰੋਂ ਲੜਿ ਮਰੇ ਬਹੁਤੇ ਹਤੇ ਤੁਰੰਗ†। ਕੁਯੋ ਜੰਗ ਪੂਰਨ ਤਬੈ ਸ੍ਰੋਤਾ ਸੁਨਹੁ ਪ੍ਰਸੰਗ॥੫੬॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੂਰਬ ਅਰੰਭੇ 'ਸ਼ੁਰੂਆਤ ਜੰਗ' ਪ੍ਰਸੰਗ ਬਰਣਨੰ ਨਾਮ ਦਸਮੋ ਅੰਸੂ ॥ ੧੦ ॥

---

[1]ਤੱਕਦੇ ਹਨ। [2]ਤਲਾ ਦੇ। [3]ਟੋਟੇ ਟੋਟੇ। [4]ਇਕ ਦੂਜੇ ਨੂੰ ਲਿਪਟ ਜਾਣਾ, ਗੁੱਥਮ ਗੁੱਥਾ। [5]ਖੋਏ (ਤੁਰਕ) ਖਟਾ ਪਟ (ਛੇਤੀ) ਹਾਰਕੇ ਪਿੱਛੇ ਹਟ ਗਏ। (ਅ) ਖਟ ਪਟੀ ਵਾਲੇ ਡਾਢ ਫਸਾਦ ਕਰਨ ਵਾਲੇ ਤੁਰਕ"""""। [6]ਖੂਨੀ ਖਾਨ-ਖੁਰਾਸਾਨ ਦੇ ਖੰਡੇ ਲੈ (ਸਿੰਘਾਂ ਨਾਲ) ਖਹੇ। [7]ਖਿੰਡਾਏ ਹੋਏ। [8]ਸਮੂਹ ਲੋਥਾਂ ਰੁੱਝੇ ਹੋ ਗਈਆਂ। [9]ਪੈਰਾਂ ਦੇ ਨਾਲ ਢੇਰ (ਦੇ ਢੇਰ ਦਲੇ) ਪਏ ਹਨ।

*ਪਾਃ—ਸਾਥ। †ਪਾਃ—ਤੁਰਕ ਅਢਾਈ ਸੇ ਮਰੇ ਤੂ ਸੇ ਹਤੇ ਤੁਰੰਗ।

੧੧. [ਮਾਈ ਭਾਗੋ। ਤੁਰਕਾਂ ਦਾ ਪਿੱਛੇ ਮੁੜਨਾ]।

ਦੋਹਰਾ ॥ ਇਕ ਮਾਈ ਭਾਗੋ ਹੁਤੀ ਚਾਲੀ ਸਿੰਘ* ਮਝਾਰ। ਤੁਰਕ ਹਤੜੋ ਖਰ ਸਾਂਗ ਤੇ ਗੋਰੜੋ ਧਰਾ ਮਝਾਰ ॥੧॥ ਚੌਪਈ॥ ਸਤਿਗੁਰ ਸਵਾ ਕੋਸ ਰਹਿ ਖਰੇ।ਅਬਿ ਲਗਿ ਟਿੱਬੀ ਚਿੰਨ੍ਹ ਉਚਰੇ[1]।ਧਰੜੋ ਪਨਚ ਪਰ ਭੀਖਨ ਥਾਨਾ। ਮੁਸ਼ਟ ਗਹੇ ਧਨੁ[2] ਕੋ ਪੁਨ ਤਾਨਾ ॥ ੨ ॥ ਸ਼ਬਦ ਭਯਾਨਕ ਹੋਵਤਿ ਛੋਰਾ। ਆਵਤਿ ਭਯੋ ਸ਼ੱਤ੍ਰੁ ਦਲ ਓਰਾ। ਭੂਮ ਭੂਰ ਭੁੰਕਾਟ ਭਇਆਲਾ[3]। ਸੁਨਿ ਕਰਿ ਬਿਸਮੇ ਤੁਰਕੰ ਬਿਸਾਲਾ ॥੩॥'ਇਹ ਕਨਾ ਭਯੋ ਨ ਜਾਨਤੋ ਜਾਈ? ਨਹੀਂ ਸਿੰਘ ਅਬਿ ਕੋ ਅਗੁਵਾਈ।ਗੁਰ ਸਮੇਤ ਸਭਿ ਲੀਨੇ ਮਾਰਿ। ਪਰੇ ਧਰਾ ਪੈ ਪਾਇ ਪਸਾਰ॥੪॥ਖੋਜਹਿ ਗੁਰ ਕੀ ਲੋਥ ਬਿਚਾਰੈਂ[4]। ਪਹੁੰਚਹਿ ਹਜ਼ਰਤਿ ਨਿਕਟ ਨਿਹਾਰੈ।ਹੋਇ ਪ੍ਰਸੰਨ ਮੋਹਿ ਪਰ ਘਨੋ।ਜਿਸਕੋ ਨਿਤ ਚਹਿ ਗਹਿਨ ਕਿ ਹਨੋਂ[5]'॥੫॥ਨਿਜ ਲੋਕਨ ਸਭਿ ਭਨਤਿ ਸੁਨਾਈ।'ਗੁਰ ਭੀ ਲਰਤੋ ਭਯੋ ਲਖਾਈ[6]।ਜੋ ਕਰਿ ਖੋਜ ਲੋਥ ਕਰਿ ਲੈ ਹੌਂ। ਹਜ਼ਰਤ ਕੀ ਪ੍ਰਸੰਨਤਾ ਪੈਹੌਂ' ॥ ੬ ॥ ਇਮ ਕਹਿ ਸਾਥ ਕਪੂਰੇ ਭਾਖਤੋ। 'ਜਲ ਬਤਾਇ ਦਿਹੁ ਸੁਭਟਨਿ ਕਾਂਖਤੋ। ਜਬਿ ਕੇ ਚਢੇ ਨ ਕਿਨਹੂੰ ਲੀਨੋ। ਏਤੋ ਦਿਵਸ ਬਿਤਤੋ ਨਹਿੰ ਪੀਨੋ' ॥੭॥ ਜੋਰਤਿ ਹਾਥ ਕਪੂਰਾ ਕਹੈ। 'ਖਾਂ ਜੀ! ਇਸ ਥਲ ਕਿਤ ਜਲ ਅਹੈ। ਇਨ ਪੈਰਨ ਤੇ ਜਾਉ ਜਿ ਆਗੇ। ਤੀਸ ਕੋਸ ਪਰ ਜਲ ਕਰ ਲਾਗੇ ॥੮॥ ਜੇ ਨਵਾਬ ਜੀ ਹਟਹੁ ਪਿਛਾਰੀ। ਤਉ ਦਸ ਕੋਸ ਪਾਇ ਹਹੁ ਬਾਰੀ[7]। ਸੁਨਤਿ ਵਜੀਦ ਖਾਨ ਬਿਸਮਾਯੋ। ਚਿੰਤਾ ਬਸਿ ਹ੍ਵੈ ਬਹੁਰ ਅਲਾਯੋ ॥ ੯ ॥ 'ਕਹਹੁ ਚੌਧਰੀ! ਕਉਨ ਇਲਾਜਾ? ਬਿਨ ਜਲ ਕੋ ਬਡ ਹੋਤਿ ਕੁਕਾਜਾ। ਤ੍ਰਿਖਾ ਦੀਹ ਤੇ ਮਰਹਿੰ ਤਿਸਾਏ। ਹਟਹਿੰ ਤਉ ਜਲ ਦੂਰ ਸਥਾਏ ॥੧੦॥ ਆਗੇ ਨਹੀਂ ਸਮੀਪ ਬਤਾਵਤਿ। ਬਾਂਏ ਦਾਂਏ ਹਾਥ ਨ ਆਵਤ'। ਤਬਹਿ ਕਪੂਰੇ ਮਸਲਤ ਕਹੀ। 'ਜਲ ਕੋ ਜਤਨ ਔਰ ਅਬਿ ਨਹੀਂ ॥ ੧੧॥ ਹਯ ਬਡ ਚਾਲ ਕਿ ਪੋਈਏ ਪਾਵਹੁ'।ਪਹੁੰਚਹੁ ਜਲ ਥਲ ਪ੍ਰਾਨ ਬਚਾਵਹੁ। ਨਤੁ

[1]ਹੁਣ ਤਾਈਂ ਉਹ ਟਿੱਬੀ ਨਿਸ਼ਾਨੀ ਦੱਸ ਰਹੀ ਹੈ। [2]ਧਨੁਖ ਦੀ ਮੁੱਠ ਫੜਕੇ। [3]ਪ੍ਰਿਥਵੀ ਤੇ ਬਹੁਤਾ ਭਯਾਨਕ ਭੂੰ ਭੂੰ ਕਰਦਾ ਸ਼ਬਦ ਹੋਯਾ। [4]ਸੋਚ ਵਿਚਾਰ ਦੇ ਨਾਲ। [5]ਫੜਨਾ ਯਾ ਮਾਰਨਾ। [6]ਦਿਖਾਈ ਦਿੰਦਾ ਸੀ। [7]ਘੋੜੇ ਬਹੁਤੀ ਤੇਜ਼ ਚਾਲੇ ਯਾ ਪੋਈਏ ਪਾਕੇ।

*ਪਿਛਲੇ ਅੰਸੂ ਦੇ ਅੰਕ ੫੫ ਵਿਚ ਚਾਲੀ ਮਰ ਗਏ ਦੱਸ ਰਹੇ ਹਨ ਤਾਂ ਭਾਗੋ ਇਕ-ਤਾਲੀਵੀਂ ਹੋਈ। ਇਸ ਤੋਂ ਬੀ ਮੂੰਹ ਮਿਲ ਗਈ ਕਿ ਲੜਨ ਵਾਲੇ ਚਾਲੀਆਂ ਤੋਂ ਵਧੀਕ ਸਨ।

ਭਟ ਤੁਰੰਗ ਕਿਤਿਕ ਚਿਰ ਲਾਗੈਂ।ਮਗ ਮਹਿੰ ਗਮਨਤਿ ਪ੍ਰਾਨਨਿ ਤਜਾਗੈਂ ॥੧੨॥ਸੂਕੇ ਓਠ ਬਦਨ ਕੁਮਲਾਵੈਂ।ਭਲੇ ਨਰਨ ਕੇ ਅਬਿ ਦਿਸ ਆਵੈਂ[1]। "ਸੁਨਹੁ ਕਪੂਰਾ ! ਕਾਰਜ ਦੋਊ । ਕਰਨੇ ਹੁਤੇ ਅਬਹਿ ਹਮ ਸੋਊ॥੧੩॥ਭੇ ਮ੍ਰਿਤੁ ਜਥੇਦਾਰ ਸਰਦਾਰ।ਤਿਨ ਕੀ ਲੋਥਨ ਖੋਜਿ ਨਿਕਾਰ।ਧਰਾ ਖਨਾਇ ਤਿਨਹੁੰ ਦਫਨਾਵਨ । ਸਕਲ ਜਿ ਮਰੇ, ਨ ਹੋਹਿੰ ਉਠਾਵਨ ॥੧੪ ॥ ਕਹਾਂ ਬਾਤ ਦਫਨਾਵਨਿ ਕੇਰੀ । ਇਕ ਦੁਇ ਦਿਨ ਕੀ ਸਭਿ ਕ੍ਰਿਤ[2] ਹੇਰੀ । ਦੁਤੀਏ ਗੁਰੂ ਲੋਥ ਕੋ ਖੋਜਨ।ਏ ਤੁਮ ਜਾਨਹੁ ਬਡੋ ਪ੍ਰਯੋਜਨ॥੧੫॥ਕਰਿਬੋ ਹੁਤੋ ਕਹਾਂ ਅਬਿ ਕਰੈਂ । ਬਿਨਾ ਨੀਰ ਤੇ ਕਮੈਂਹੁੰ ਨ ਸਰੈ[3] । ਤਬਹਿ ਕਪੂਰੇ ਮਸਲਤ ਦੀਨੀ । 'ਇਹ ਕਮਾ ਬਾਤ ਰਿਦੇ ਤੁਮ ਚੀਨੀ ॥ ੧੬ ॥ ਜਿਨ ਕੋ ਕਬਰਨ ਮਹਿੰ ਦਫਨਾਹਹੁ । ਤਿਨ ਕੋ ਸੰਗ ਮਿਲਨੋ ਕਿਮ ਚਾਹਹੁ[4]। ਗਮਨਹਿੰ ਸ਼ੀਘ੍ਰ ਜਾਮ ਮਹਿੰ ਜੈ ਹੈਂ[5] । ਪਹੁੰਚਿ ਨੀਰ ਕੋ ਪ੍ਰਾਪਤ ਹ੍ਵੈ ਹੈਂ ॥ ੧੭ ॥ ਸਭਿ ਦਿਨ ਮਹਿੰ ਦਫਨਾਇ ਨ ਜਾਈਐ । ਦੂਰ ਦੂਰ ਪਰ ਪ੍ਰਾਨ ਗਵਾਇ। ਨਹਿੰ ਇਕ ਥਲ ਉਠਾਇ ਕਰਿ ਲੈ ਹੈਂ।ਇਹ ਤੋ ਕਾਜ ਨਹੀਂ ਬਨਿ ਐ ਹੈ ॥ ੧੮ ॥ ਸ਼੍ਰੀ ਗੁਰ ਗੋਬਿੰਦ ਸਿੰਘ ਹਠੀਲਾ । ਅਭਿਲਾਖਤਿ ਨਿਤ ਰਣ ਕੀ ਲੀਲਾ । ਸੋ ਭੀ ਨਿਸ਼ਚੈ ਨਾਹਨ ਭਯੋ । ਕੈ ਰਣ ਹਤਯੋ, ਕਿ ਨਿਕਸੈ ਗਯੋ ॥ ੧੯ ॥ ਤਿਨ ਕੀ ਲੋਥ ਨ ਕਿਨਹੂੰ ਪਾਏ । ਦੂਰ ਦੂਰ ਲਗਿ ਇਤ ਉਤ ਧਾਏ । ਅਪਨੇ ਪ੍ਰਾਨ ਬਚਾਵਨ ਕਰੀਅਹਿ । ਹਟਹੁ ਪਿਛਾਰੀ ਮਗ ਚਲਿ ਪਰੀਯਹਿ ॥੨੦॥ ਜੋਤਿਕ ਸ਼ਸਤ੍ਰ ਉਤਾਰੇ ਜਾਹਿੰ । ਕਹੁ ਆਇਸੁ ਲੈ ਲਸ਼ਕਰ ਤਾਂਹਿੰ[6] । ਗਾਡੇ ਬੀਚ[7] ਕਹਾਂ ਹੁਇ ਜਾਇ । ਪਰੇ ਧਰਾ ਪਰ ਹੀ ਸਮੁਦਾਇ ॥ ੨੧ ॥ ਢਤੇ ਮਹਾਨ ਲੀਨ ਜਸੁਵਾਰੀ[8] । ਭਲੋ ਹਟਨ ਹੀ ਲਖਹੁ ਪਿਛਾਰੀ । ਮਰੈ ਸੁ ਮਰੈ ਭਿਸਤ ਕੋ ਗਏ।ਨਿਮਕ ਹਲਾਲ ਪ੍ਰਾਨ ਰਨ ਦਏ॥ ੨੨॥ਜੋ ਨਬਾਬ ਜੀ!ਇਮ ਨ ਕਰੈਹੈਂ।ਬਿਨ ਮਾਰੇ ਸਭਿ ਹਮ ਮਰਿ ਜੈ ਹੈਂ[*]।'

[1]ਜੇ ਨਹੀਂ ਭਜਾਓਗੇ ਤਾਂ ਸੂਰਮ ਤੇ ਘੋੜਿਆਂ ਨੂੰ ਕਿਤਨਾ ਚਿਰ ਲਗਗਾ । [2]ਭਲੀ ਤਰ੍ਹਾਂ ਆਦਮੀਆਂ ਦੇ ਹੋਠ ਸੁੱਕੇ ਤੇ ਮੂੰਹ ਕੁਮਲਾਏ (ਹੁਣ) ਦਿੱਸਦੇ ਹਨ । [3]ਨਬਾਬ ਨੇ ਕਿਹਾ । [4]ਭਾਵ ਦਫਨਾਵਨ ਦਾ ਕੰਮ । [5]ਭਾਵ ਜੀਉਂਦਿਆਂ ਨੂੰ ਕਿਉਂ ਮਾਰਨਾ ਚਾਹੁੰਦੇ ਹੋ । [6]ਜੇ ਛੇਤੀ ਟੁਰੋ ਜਾਣ ਤਾਂ ਪਹਿਰ ਵਿਚ ਪੁੱਜਣਗੇ । [7]ਲਸ਼ਕਰ ਨੂੰ ਆਗਯਾ ਦਿਓ ਜੋ ਉਨ੍ਹਾਂ (ਸ਼ਸਤ੍ਰਾਂ) ਨੂੰ ਲੈ ਲੈਣ । [8]ਧਰਤੀ ਵਿਚ ਗੱਡਿਆਂ । [9]ਜਸ ਵਾਲੀ । [*]ਜਾਪਦਾ ਐਉਂ ਹੈ ਕਿ ਇਹ ਦਲ ਬੀ ਇਸ ਆਸ ਵਿਚ ਸੀ ਕਿ ਖਿਦਰਾਣੇ ਦੇ ਛੰਭ ਵਿਚ ਜਲ ਮਿਲੇਗਾ । ਜੰਗ ਮਗਰੋਂ ਤਾਲ ਸੁੱਕਾ ਵੇਖਕੇ ਨਵਾਬ ਘਬਰਾਯਾ ਹੋਇਆ ਹੈ ਤੇ ਕਪੂਰੇ ਨੂੰ ਦਾਉ ਲੱਭਾ ਹੈ ਨਬਾਬ ਨੂੰ ਹੋਰ ਘਬਰਾ ਕੇ ਵਾਪਸ ਮੋੜਨ ਦਾ, ਜੋ ਹੋਰ ।ਪੱਛਾ ਸਤਿਗੁਰ ਜੀ ਦਾ ਨਾ ਕਰ ਤੇ ਗੁਰੂ ਜੀ ਸਲਾਮਤ ਅੱਗੇ ਨਿਕਲ ਜਾਣ।

ਸੁਨਤਿ ਵਜ਼ੀਦ ਖਾਨ ਮਨ ਮਾਨੀ। [1]ਸਾਚ ਕਪੂਰੇ ਬਾਤ ਬਖਾਨੀ ॥ ੨੩ ॥ ਅਹੈ ਚੌਧਰੀ ਦਾਨਸ਼ਵੰਦਾ। ਹਮਰੇ ਹਿਤ ਕੀ ਨੀਤਿ ਭਨੰਦਾ[2]।ਇਮ ਕਹਿ ਬਾਗ ਤੁਰੰਗਮ ਫੇਰੀ। ਚਲਨੋ ਸ਼ੀਘ੍ਰ ਕਰਿ ਸਭਿ ਕੋ ਪ੍ਰੇਰੀ ॥ ੨੪ ॥ ਮ੍ਰਿਤੁ ਤੇਂ ਭਜੇ ਹੁਤੇ ਤਿਸ ਠੌਰਾ[3]। ਘਾਯਲ ਕਹੁ ਭੀ ਛੋਰਤਿ ਦੌਰਾ। ਬਿਨ ਜਲ ਤੇ ਤਰਫਤਿ ਬਹੁ ਮਰੇ। ਬਿਨ ਸਮਰਥ ਰਣ ਥਲ ਜੇ ਪਰੇ[4] ॥੨੫॥ ਹਰਖਤਿ ਹ੍ਰਿਦੈ ਬਿਚਾਰਤਿ ਜਾਤਾ।–ਅਬਿ ਕੋ ਸ਼੍ਰੀ ਗੁਰ ਕੀਨਸਿ ਘਾਤਾ।ਜਿਨ ਲਾਖਹੁੰ ਲਸ਼ਕਰ ਚਢਵਾਏ[5]। ਹਤਿ ਜਹਾਨ ਮਹਿੰ ਸ਼ੋਕ ਉਪਾਏ॥੨੬॥ ਚਿਰੰਕਾਲ ਲਗਿ ਰਾਖਿ ਲਰਾਈ। ਮਾਰਨ ਮਰਨ ਕੀਨਿ ਸਮੁਦਾਈ। ਪੂਰਬ ਲਰਨੋ ਪਹਾਰਨ ਮਹਿੰ ਜਬਿ। ਘਾਤ ਹੋਨਿ ਤੇ ਲਰਤਿ ਸ਼ਚਨੋ ਤਬਿ ॥੨੭॥ ਅਰੁ ਅਰਿ ਰਹਨੋ ਜੰਗ ਮੁਖ ਤੋਰ[6]।ਗਯੋ ਸਭਿਨਿ ਤੇ ਕਰਿਕਰਿ ਜੋਰ॥ਸੁਨਹੁ ਕਪੂਰਾ ਆਨੰਦਪੁਰਿ ਮੈਂ। ਰਚਨੋ ਜੰਗ ਕਰਿ ਆਨੰਦ ਉਰ ਮੈਂ ॥ ੨੮ ॥ ਬਾਈ ਧਾਰ ਰਹੋ ਝਖ ਮਾਰਿ। ਸਕਲ ਹਰਾਏ ਜੰਗ ਮਝਾਰ ।ਆਦਿ ਕੇਸਰੀ ਚੰਦ ਗਿਰੇਸ਼।ਮਾਰੇ ਥਲ ਕਰਿ ਜੁੱਧ ਵਿਸ਼ੇਸ਼॥੨੯॥ਸੋ ਇਸ ਸਮੇਂ ਮਾਰ ਕਰਿ ਲੀਨਿ। ਫਤੇ ਖੁਦਾਇ ਹਮਹਿ ਕੋ ਦੀਨਿ। ਭੀਮਚੰਦ ਤੇ ਆਦਿ ਪਹਾਰੀ। ਜਿਸਤੇ ਬਡੋ ਤ੍ਰਾਸ ਕੋ ਧਾਰੀ॥੩੦॥ਕਰੀਪੁਕਾਰ ਸ਼ਾਹੁ ਕੇ ਆਗੇ।ਤੀਨ ਲਾਖ ਦਲ ਲੇ ਕਰਿ ਭਾਗੇ।ਹਜ਼ਰਤ ਸੁਨਤਿ ਕੋਪ ਕੋ ਧਾਰਾ।ਜਿਤ ਕਿਤ ਤੇ ਪਠਿ ਲਸ਼ਕਰ ਭਾਰਾ॥੩੧॥ਜ਼ਬਰਦਸਤ ਹਮ ਸਹਤਿ ਚਢਾਏ।ਕਈ ਲਾਖ ਸੈਨਾ ਉਮਡਾਏ। ਆਨੰਦਪੁਰਿ ਕੋ ਚਹੁੰਦਿਸ਼ਿ ਘੇਰਾ। ਨਿਕਸਿ ਵਹਿਰ ਕਰਿ ਜੰਗ ਬਡੇਰਾ ॥ ੩੨ ॥ ਨਹੀਂ ਸ਼ਿਕਸਤ ਕਿਤਹੁੰ ਤੇ ਖਾਈ। ਬਾਨ ਪ੍ਰਹਾਰੇ ਕੋਸ ਅਢਾਈ।ਅਸ ਗੁਰ ਬਡੋ ਬਹਾਦਰ ਚੀਨਿ।ਸੋ ਅਬਿਮਾਰਿ ਫਤੇ ਹਮ ਲੀਨਿ॥ ੩੩॥ ਨਿਕਸਨੋ ਪੁਨ ਅਨੰਦਪੁਰਿ ਛੋਰਾ। ਆਵਨ ਲਾਗਿ ਸੁ ਜੰਗਲ ਓਰਾ। ਸਗਰੋ ਲਸ਼ਕਰ ਪਰਨੋ ਪਿਛਾਰੀ। ਤੁਰਕਾਨਾ ਹਤਿ ਪੰਥ ਮਝਾਰੀ ॥ ੩੪ ॥ ਰੋਪਰ ਲਗਿ ਬਚਾਇ ਸਕਿ ਲਸ਼ਾਏ[6]। ਆਗੇ ਕਿਤਿਕ ਕੋਸ ਉਲੰਘਾਏ। ਤਹਿੰ ਦਸ ਲਾਖ ਸੁਭਟ ਪਿਖਿ ਲਯੋ। ਆਗੇ ਪਾਛੇ ਥਲ ਰੁਕਿ ਗਯੋ॥੩੫॥ ਨਿਕਟ ਬਿਲੋਕਿ ਦੁਰਗ ਚਮਕੌਰ। ਭਯੋ ਮਵਾਸੀ ਦ੍ਰਿੜ੍ਹ ਤਿਸ ਠੌਰ। ਸੋ

[1]ਕਹਿੰਦਾ ਹੈ। [2]ਪ੍ਰੇਰਦੇ ਤਾਂ ਓਥੇ ਛੱਡੇ ਹੀ ਸਨ। [3](ਤੁਰਨ ਦੀ) ਤਾਕਤ ਤੋਂ ਬਿਨਾ ਹੋਏ ਜੋ ਰਣ ਥਲ ਵਿਚ ਪਏ ਹੋਏ ਸਨ। [4](ਬਾਦਸ਼ਾਹ ਦੇ) ਲੱਖਾਂ ਲਸ਼ਕਰ ਚੜ੍ਹਾਏ ਹੋਏ। [5]ਅਤੇ ਅੜਿਆ ਰਿਹਾ ਜੰਗ ਵਿਚ ।ਸਰਤੋੜ। (ਅ) ਅਤੇ ਅੜਿਆ ।ਰਹਾ, ਜੰਗ ਦਾ ਮੁੰਹ ਮੋੜ ਦਿੱਤੋ। [6]ਸਾਰੇ (ਪਰਵਾਰ ਨੂੰ) ਬਚਾ ਲਿਆਏ।

ਗੁਰ ਅਬਹਿ ਮਾਰ ਕਰਿ ਲੀਨਿ। ਫਤੇ ਖੁਦਾਇ ਹਮਹੁ ਕੋ ਦੀਨਿ॥ ੩੬॥ ਪੁਨ ਚਮਕੌਰ ਘਨੋ ਰਣ ਘਾਲਾ। ਮਾਰੇ ਤੀਖਨ ਤੀਰ ਕਰਾਲਾ। ਸੁਨਹੁ ਚੌਧਰੀ! ਲੋਥਨ ਢੇਰ। ਮਾਰਿ ਕਰੇ ਗਢ ਕੋ ਚਹੁ ਫੇਰ॥ ੩੭॥ ਛੁਧਾਵੰਤਿ ਚਾਲੀ ਨਰ ਸੰਗ। ਕਈ ਲਾਖ ਸੋਂ ਕੀਨਸਿ ਜੰਗ।ਲਸ਼ਕਰ ਕੇ ਨਰ ਮੁਠੀ ਖਾਕ। ਭਰਿ ਇਕ ਮਾਰਹਿ ਗਢ ਕੋ ਤਾਕਿ[1] ॥੩੮॥ ਤੌ ਪੂਰਣ ਕਰਿ ਦੇਤਿ ਦਬਾਇ। ਕਿਸ ਮਹਿੰ ਸ਼ਕਤਿ ਜਿ ਰਹਿ ਅਟਕਾਇ। ਨਿਕਟ ਨ ਕੋਈ ਪਹੁੰਚਨ ਦੀਨਿ। ਅਤਿ ਸ਼ੈ ਡਰ ਸਭਿ ਕੇ ਮਨ ਕੀਨਿ ॥੩੯॥ ਖ੍ਵਾਜ ਮਰਦ ਸੋ ਡਰਿ ਡਰਿ ਦਬਕੇ। ਰਹੇ ਦੂਰ ਉਰ ਤ੍ਰਾਸਤਿ ਸਭਿ ਕੇ। ਅਤਿਸ਼ੈ ਸੰਘਨ ਘੋਰ[2] ਪਾਯੋ। ਨਿਕਸਿ ਗਯੋ ਨਹਿੰ ਕਿਨ ਦਰਸਾਯੋ ॥੪੦॥ ਉਚ ਕੋ ਪੀਰ ਏਖ ਤਨ ਧਾਰਾ ਸਨੇ ਸਨੇ ਮਗ ਬੀਚ ਪਧਾਰਾ ਅਨਿਕ ਜਤਨ ਤੇ ਪਾਇ ਨ ਜੌਊ[3]। ਰਣ ਕਰਿ ਮਾਰਿ ਲੀਨਿ ਹਮ ਸੋਊ ॥ ੪੧ ॥ ਜਿਸ ਕੋ ਹਜ਼ਰਤ ਨਿਸ ਦਿਨ ਕਾਂਖਨੋ। ਗਹਿ ਲੀਜੈ ਕੈ ਮਾਰਨ ਭਾਖਨੋ। ਚਿੰਤਾ ਬਸਿ ਹੁਇ ਲਿਖਿ ਬਹੁ ਬਾਰੀ*। ਫਤੇ ਖੁਦਾਇ ਦੀਨਿ ਲਿਯ ਮਾਰੀ' ॥੪੨॥ ਇੱਤਯਾਦਿਕ ਹਰਖਤਿ ਬਹੁ ਬਾਤ। ਕਰਤਿ ਕਪੂਰੇ ਸੋਂ ਮਗ ਜਾਤਿ†। ਜਲ ਥੁਥਾਨ ਪਿਖਿ ਘਾਲਨੋ ਡੇਰਾ। ਬਿਨ ਜਾਨੇ ਜੜ ਮੁਦਤਿ ਬਛੇਰਾ ॥ ੪੩ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਮੁਕਤਸਰ' ਪ੍ਰਸੰਗ ਬਰਨਨੰ ਨਾਮ ਏਕਾਦਸ਼ਮੋ ਅੰਸ ॥੧੧॥

੧੨. [ਗੁਰੂ ਜੀ ਦੀਆਂ ਬਖਸ਼ਿਸ਼ਾਂ। ਮਹਾਂ ਸਿੰਘ ਨੂੰ ਵਰ]

ਦੋਹਰਾ ॥ ‡ਤੁਰਕ ਸ਼ੀਘ੍ਰਤਾ ਕਰਿ ਮੁਰੇ ਮੁਖ ਕਰਿ ਪੂਰਬ ਓਰ। ਟਿੱਬੀ ਤੇ ਸਤਿਗੁਰ ਤੁਰਤ ਪਹੁੰਚਤਿ ਭੇ ਰਣ ਠੌਰ॥੧॥ਚੌਪਈ॥ਕਰਤਿ ਸ਼ੀਘ੍ਰਤਾ ਸਰ ਪਰ ਆਏ।ਉਤਰੇ ਤਜਿ ਤੁਰੰਗ ਸਹਿਸਾਏ।ਜੇ ਜੇ ਮਰੇ ਦੇਖਿ ਤਿਨ ਮੁਖ ਕੋ। ਬਖ਼ਸ਼ਨ ਲਗੇ ਲੋਕ ਜੁਗ ਸੁਖ ਕੋ[4] ॥੨॥ 'ਬੀਸ ਹਜ਼ਾਰੀ' 'ਤੀਸ ਹਜ਼ਾਰੀ'। 'ਇਸ ਕੀ ਹੁਇ ਲਾਖਨ ਸਰਦਾਰੀ'। 'ਇਤਨੇ ਕਦਮ ਅੱਗੁ ਚਲਿ

[1]ਤੱਕ ਕੇ। [2]ਸੰਘਣਾ ਘੋਰਾ (ਤੁਰਕਾਂ ਨੇ)। [3]ਜੋ ਨਹੀਂ ਸੀ ਹੱਥ ਆਏ। [4]ਦੇਹਾ ਲੋਕਾਂ ਦੇ ਮੁਖ।

*ਇਥੋਂ ਤੇ ਹੋਰ ਅੱਸੀਆਂ ਪਿੱਛੇ ਆਈਆਂ ਬਾਵਾਂ ਤੋਂ ਸਪਸ਼ਟ ਹੋ ਰਿਹਾ ਹੈ ਕਿ ਮੁੱਢ ਤੋਂ ਸਾਰਾ ਫਸਾਦ ਔਰੰਗਜ਼ੇਬ ਦਾ ਸੀ। ਕਦੇ ਰਾਜੇ ਤੇ ਕਦੇ ਰਾਜੇ ਤੇ ਤੁਰਕ, ਪਰ ਪੁਤਲੀ ਨਚਾਵਨਹਾਰ ਉਹੋ ਸੀ। †ਚੌਧਰੀ ਕਪੂਰੇ ਨੇ ਨਵਾਬ ਦੇ ਇਸ ਨਿਸ਼ਚੇ ਨੂੰ ਕਿ ਗੁਰੂ ਜੀ ਇਥੇ ਆਏ ਗਏ ਹਨ, ਹਿਲਾਉਣ ਦਾ ਜਤਨ ਨਹੀਂ ਕੀਤਾ, ਕਿਉਂਕਿ ਉਸ ਦਾ ਪ੍ਰਯੋਜਨ ਉਸ ਨੂੰ ਪਿਛੇ ਮੋੜ ਲਿਜਾਣ ਦਾ ਪੂਰਾ ਹੋ ਰਿਹਾ ਸੀ। ‡ਇਹ ਮੁਕਤਸਰ ਯੁੱਧ ਦੀ ਸਾਖੀ ਬੀ ਸਾਖੀਆਂ ਵਾਲੀ ਪੋਥੀ ਦੀ ਹੈ, ਪਰ ਉਥੇ ਬਹੁਤ ਸੰਖੇਪ ਹੈ।

ਏਹ। ਤਿਤੀ ਅਧਿਕਤਾ ਸੁਖ ਕੀ ਲੈਹਿ' ॥੩॥ 'ਹੋਇ ਪ੍ਰਿਥੀਪਤਿ ਭੋਗਹਿ ਰਾਜੁ। ਬਿਲਸਹਿ ਐਸ਼ਰਜ ਪੁੰਜ ਸਮਾਜੁ'। 'ਜਸ ਜਸ ਕਰਿ ਪੁਰਸ਼ਾਰਥ ਮਰੈ। ਤਸ ਤਸ ਬਡ ਪ੍ਰਤਾਪ ਕੋ ਧਰੈ ॥ ੪॥ ਪੁਨ ਪ੍ਰਲੋਕ ਸੁਖ ਬਿਲਸਹਿੰ ਜਾਈ। ਮਮ ਹਿਤ ਪ੍ਰਾਨ ਦੀਏ ਇਨ ਆਈ'। ਕਰਹਿੰ ਪ੍ਰੇਮ ਬੈਠਹਿੰ ਤਿਨ ਤੀਰ। ਕਹੈਂ ਪ੍ਰਸੰਸਾ 'ਇਹ ਮਮ ਬੀਰ[1]' ॥ ੫ ॥ ਗਹਿ ਕਰ ਮਹਿੰ ਜਾਮੇ ਕੋ ਪਾਲ*[2]ਪੌਂਛਹਿੰ ਮਖ ਧਰਿ ਪ੍ਰੀਤ ਬਿਸਾਲ।ਜਥਾ ਪੁੱਤ੍ਰ ਕੋ ਪਿਤਾ ਨਿਹਾਰਹਿ। ਪੌਂਛਤਿ ਅੰਗਨ ਗਨਨਿ[3] ਉਚਾਰਹਿੰ ॥ ੬ ॥ ਅੱਸ਼ਪਾਤ ਲੋਚਨ ਤੇ ਡਾਰਹਿੰ। ਪੁਨ ਦੂਸਰ ਕੋ ਪਾਸ ਪਧਾਰਹਿੰ। ਬਰ ਕੋ ਦੇਤਿ ਗੋਰਦ ਕੋ ਝਾਰਹਿੰ। ਇਤਿ ਉਤ ਬਿਚਰਤਿ ਸਿੰਘ ਨਿਹਾਰਹਿੰ ॥ ੭ ॥ ਚੱਤ੍ਵਾਰਿੰਸ[4] ਬਿਧੈ ਇਕ ਜੀਵਤਿ।ਘਾਵਨ ਤੇ ਸਹਿਕਤਿ ਮ੍ਰਿਤੁ ਥੀਵਤਿ।ਸ਼ੀਘ੍ਰ ਸਮੀਪ ਜਾਇ ਕਰਿ ਸ੍ਵਾਮੀ। ਬੈਠਿ ਗਏ ਤਹਿੰ ਅੰਤਰਜਾਮੀ ॥ ੮ ॥ ਮੰਦ ਮੰਦ ਬਹਿ ਜਿਸ ਕੋ ਸ੍ਵਾਸਾ। ਲਰਨੋ ਬਹੁਤ ਰਿਪੁ ਕਰੇ ਬਿਨਾਸ਼ਾ। ਪੁੰਜ ਘਾਵ ਤਨ ਮਹਿੰ ਲਗ ਰਹੇ।—ਦੇਹਿੰ ਦਰਸ ਗੁਰ—ਚਿਤ ਮਹਿੰ ਚਹੇ ॥੯॥ ਬੈਠਿ ਨਾਥ ਕਰ ਕਮਲ ਸਪਰਸ਼ਾ। ਦੀਨਸਿ ਅੱਪ੍ਰਮੇਯ ਉਰ ਹਰਸ਼ਾ[5]। 'ਮਹਾਂ ਸਿੰਘ ਅਬਿ ਨੈਨ ਉਘਾਰਹੁ। ਚਹਤਿ ਦਰਸ ਚਿਤ, ਨਿਕਟ ਨਿਹਾਰਹੁ॥੧੦॥ਤੁਝ ਪਰ ਹਮ ਪ੍ਰੇਮਨ ਬਹੁ ਅਹੈਂ। ਸੋ ਅਬਿ ਦੇਹਿੰ ਚਹੈਂ ਜਿਸ ਲਹੈਂ[6]।ਘਨ ਸੁਰ ਸਮਸਰ ਗਿਰਾ ਗਹੀਰ[7]।ਸੁਨਿ ਕਰਿ ਦਰਸ਼ਨ ਹੇਰਿ ਸੁ ਤੀਰ॥੧੧॥ ਮੁੰਦ੍ਰਤਿ ਲੋਚਨ ਤੁਰਤ ਉਘਾਰੇ।ਅੰਤ ਸਮੈਂ ਪਿਖਿ ਕਰਿ ਨਿਜ ਪਸਾਰੇ।ਅਤੁਲਤ[8]ਮੋਦ ਰਿਦੇ ਹੁਇ ਆਯੋ। ਜਨੁ ਬਡ ਰੋਗੀ ਅੰਮ੍ਰਿਤ ਪਾਯੋ॥ ੧੨ ॥ ਪੁਨ ਗੁਰ ਭਨਸੋਂ 'ਮਾਂਗ ਸਿੰਘ ਮੇਰੇ! ਜਿਸ ਪ੍ਰਕਾਰ ਕੀ ਬਾਂਛਾ ਤੇਰੇ। ਵਸਤੁ ਅਦੇਯ ਨਹੀਂ ਅਸ ਕੋਈ। ਤੁਵ ਜਾਚੇ ਤੇ ਦੇਂਯ ਨ ਜੋਈ॥੧੩॥ ਜਗ ਸਭਿ ਰਾਜ ਸਹਿਤ ਸੁਖ ਜੇਤੇ। ਜਾਚਨ ਕਰੇ ਦੇਉਂ ਅਬਿ ਤੇਤੇ। ਮੁਕਤਿ ਚਤੁਰਧਾ[9] ਅਹੈਂ ਪ੍ਰਲੋਕ। ਜਾਚਿ ਲੇਹੁ ਪਸਾਰੇ! ਬਿਨ ਸ਼ੋਕ ॥ ੧੪॥ ਇਸ ਤੇ ਅਪਰ ਵਸਤੁ ਕੁਛ ਨਾਂਹੀ। ਜੋ ਨਹਿੰ ਦੇਇ ਸਕਹੁੰ ਤੁਝ ਪਾਹੀ'। ਸੁਨਿ ਕਰਿ ਮਹਾਂ ਸਿੰਘ ਤਬਿ ਭਾਖਾ। 'ਪ੍ਰਭੁ ਜੀ! ਅਬਿ ਨ ਰਹੀ ਅਭਿਲਾਖਾ ॥ ੧੫॥ ਅੰਤ ਸਮੈਂ

---

[1]ਇਹ ਮੇਰਾ ਸੂਰਮਾ ਹੈ। [2]ਆਪਣੇ ਜਾਮੇ ਦਾ ਪੱਲਾ ਦੱਬ ਵਿਚ ਫੜਕੇ। [3]ਗੁਣਾਂ ਨੂੰ। [4]ਚਾਲੀਹਾਂ ਵਿਚ। [5]ਬਹੁਤਾ ਦਿਲ ਦਾ ਖੁੱਸ਼ਾ। [ਸੰਸਃ, ਅਪ੍ਰਮੇਯ=ਅਤੁਲਵਾਂ]। [6]ਜੋ ਲੈਣਾ ਚਾਹੈਂ। [7]ਬੱਦਲ ਦੇ ਸੁਰ ਵਾਙ ਗੰਭੀਰ ਬਾਣੀ। [8]ਬਹੁਤਾ। [9]ਚਾਰ ਤਰ੍ਹਾਂ ਦੀ ਮੁਕਤ।

*ਪੈਨ ਸਤਿਗੁਰ ਜੀ ਹੈਨ, ਸਦਕੇ ਇਸ ਪਿਆਰ ਦੇ।

ਪਿਖਿ ਦਰਸ ਤੁਹਾਰਾ। ਉਪਜਯੋ ਰਿਦੇ ਅਨੰਦ ਉਦਾਰਾ। ਸਕਲ ਬਾਸ਼ਨਾ ਪੂਰਨ ਕਰੀ। ਰਾਵਰ ਕੀ ਮੂਰਤਿ ਉਰ ਧਰੀ' ॥ ੧੬ ॥ ਸ਼੍ਰੀ ਮੁਖ ਕ੍ਰਿਪਾ ਕਰਤਿ ਪੁਨ ਕਹਯੋ। 'ਤੁਮਰੋ ਕਰਮ ਸੁ ਉੱਤਮ ਲਹਯੋ। ਕਰਹੁ ਜਾਚਨਾ ਅਬਹਿ ਜ਼ਰੂਰਿ। ਜਿਸ ਬਿਧਿ ਕੀ ਬਾਂਛਾ ਉਰ ਭੂਰ ॥੧੭॥ ਜੀਵਨ ਅਪਨੋ ਜੋ ਅਭਿਲਾਖਹਿੰ। ਕਰਹਿੰ ਜਿਵਾਵਨ ਪ੍ਰਾਨਹਿੰ ਰਾਖਹਿੰ। ਜਾਨਿ ਲਿਹੋ ਅਸ ਖੁਸ਼ੀ ਹਮਾਰੀ। ਚਿਤ ਦੇਵਨ ਕੋ ਚੌਪ ਉਦਾਰੀ ॥ ੧੮ ॥ ਬਚਨ ਨ ਫੇਰਹੁ, ਮਾਨਹੁ ਕਹਯੋ। ਜਾਚਿ ਲੇਹੁ ਜੈਸੇ ਚਿਤ ਚਹਯੋ। ਦੈ ਕਰਿ ਹਮ ਅਨੰਦ ਕੋ ਮਾਨਹਿੰ। ਯਾਂਤੇ ਬਾਰਹਿ ਬਾਰ ਬਖਾਨਹਿੰ ॥ ੧੯ ॥ ਬਖਸ਼ਿਸ਼ ਬਖਸ਼ਹਿੰ ਤੁਮਹਿੰ ਨ ਜਾਵਦ*। ਨਹਿੰ ਆਨੰਦ ਹਮਰੋ ਹੁਇ ਤਾਵਦ'।ਮਹਾਂ ਸਿੰਘ ਸੁਨਿ ਰਿਦੇ ਬਿਚਾਰੀ।–ਪ੍ਰਭੁ ਕੈ ਉਪਜੀ ਖੁਸ਼ੀ ਉਦਾਰੀ॥੨੦॥ਲਿਖਿ ਕਰਿ ਗਏ ਬਿਦਾਵਾ ਜੋਇ। ਇਸ ਛਿਨ ਨਹੀਂ ਕੋਪ ਮਨ ਸੋਇ। ਸਗਰੇ ਦੇਸ਼ ਕੁਕਰਮ ਕਮਾਵਾ। ਸਤਿਗੁਰ ਤਮਾਗੇ ਤ੍ਰਾਸ ਉਪਾਵਾ ॥ ੨੧ ॥ ਜਿਸ ਕੇ ਵਾਕ ਤਨਕ ਹੀ ਕਹੇ। ਨਰਕ ਕਿ ਸੁਰਗ ਤੁਰਤ ਹੀ ਲਹੇ। ਸੂਕੇ ਭਰੇ ਭਰੇ ਸ਼ੁਸ਼ਕਾਵੈਂ। ਕਬਹੂੰ ਕਹਯੋ ਨਿਫਲ ਨਹਿੰ ਜਾਵੈ ॥੨੨॥ ਅਸ ਸਮਰਥ ਤਜਿ ਕਰਿ ਗੋਸਾਈਂ। ਰਣਿ ਲਰਿਬੇ ਤੇ ਉਰ ਭਰਮਾਈ। ਹੋਇ ਭਵਿੱਖਤ ਮਹਿ ਨਰ ਜੇਤੇ। ਇਸ ਕ੍ਰਿਤ ਕੋ ਦੁਖ ਪੈਂਹੈ ਤੇਤੇ ॥ ੨੩ ॥ ਬੁਰਾ ਦੇਸ਼ ਸਗਰੇ ਕਾ ਭਯੋ। ਕਰਿ ਮੂਰਖ ਮਤਿ ਜੋ ਲਿਖਿ ਦਯੋ। ਪਰਉਪਕਾਰ ਮਹਾ-ਤਮ ਮਹਾਂ। ਸੁਨਯੋ ਸੰਤ ਜਨ ਤੇ ਜਹਿੰ ਕਹਾਂ ॥ ੨੪ ॥ [1]ਇਕ ਪਰ ਕਰੇ ਅਧਿਕ ਕੱਲਆਨ। ਬਨਹਿ ਦੇਸ਼ ਪਰ ਫਲਹਿ ਮਹਾਨ[1]। ਲਾਖਹੁ ਸਿੱਖ ਗੁਰੂ ਕੇ ਹੋਇ। ਭੋਗਹਿੰ ਰਾਜ ਧਰਾ ਪਰ ਸੋਇ ॥੨੫॥ ਸਭਿ ਪਰ ਮੁਰ ਹੋਵੈ ਉਪਕਾਰਾ। ਇਸ ਸੋਂ ਅਧਿਕ ਨ ਅਪਰ ਬਿਚਾਰਾ।ਸੋ ਕਾਗਦ ਅਬਿ ਪਾਰਨ ਕਰੈਂ। ਸਭਿ ਸਿੱਖਨਿ ਕੋ ਗੁਰੂ ਸੰਭਰੈਂ ॥ ੨੬ ॥ ਇਹ ਜਾਚੌਂ ਮੈਂ–ਭਲੇ ਬਿਚਾਰਾ। ਮਹਾਂ ਸਿੰਘ ਗੁਰ ਸੰਗ ਉਚਾਰਾ। 'ਮੱਦ੍ ਦੇਸ਼ ਕੀ[2] ਸੰਗਤਿ ਹੁੱਟੀ। ਪ੍ਰਭੁ ਜੀ ਰਾਵਰ ਕੋ ਸੰਗ ਟੁੱਟੀ ॥ ੨੭ ॥ ਬਰ ਦੇਬੇ ਜੋ ਮੁਝ ਇਛ ਧਾਰੀ। ਤੌ ਕਰਿ ਕਰੁਨਾ ਮੇਲਹੁ ਸਾਰੀ।ਸੋ ਸਿਖ ਹੋਹਿੰ ਗੁਰੂ ਤੁਮ ਰਹੋ।ਸ਼੍ਰੀ ਮੁਖ ਤੇ

---

[1]ਭਾਵ ਇਕ ਪੁਰਖ ਉਪਰ ਉਪਕਾਰ ਕਰਨ ਤੇ ਬੜੀ ਕਲਆਨ ਹੁੰਦੀ ਹੈ ਪ੍ਰੰਤੂ ਇਹ ਉਪਕਾਰ ਤਾਂ ਦੇਸ਼ ਪਰ ਬਣੇਗਾ ਸੋ ਬਹੁਤਾ ਫਲੇਗਾ। [2]ਆਥੇ ਦੀ।

*ਸਦਕੇ ਇਸ ਬਿਰਦ ਦੇ, ਧੰਨ ਗੁਰੂ !

ਅਬਿ ਇਹੁ ਬਰ ਕਹੋ' ॥ ੨੮ ॥ ਪ੍ਰਭੁ ਬੋਲੇ 'ਟੂਟੀ ਸੁ ਨਿਖੁੱਟੀ'। ਕਰੋ ਮੇਲਹੁ ਤਿਹ ਜੋ ਡਰਿ ਹੁੱਟੀ'।ਅਪਨੇ ਹਿਤ ਜਾਚਹੁ ਕੁਛ ਔਰੀ। ਦਿਉਂ ਤਤ-ਕਾਲ ਖੁਸ਼ੀ ਲਖਿ ਮੋਰੀ' ॥ ੨੯ ॥ ਮਹਾਂ ਸਿੰਘ ਕਰ ਜੋਰਿ ਉਚਾਰੇ।'ਪਾਤਿ-ਸ਼ਾਹੁ ਸੁਤ ਸੇਵਕ ਸਾਰੇ। ਭੂਲਹਿਂ ਬਹੁ ਅਪਰਾਧ ਕਮਾਵੈਂ। ਤਊ ਪਿਤਾ ਮਨ ਕੋਪ ਨ ਲਯਾਵੈਂ ॥ ੩੦ ॥ ਅਪਨੋ ਜਾਨਿ ਬਖਸ਼ ਤਿਸ ਦੀਜੈ। ਦੇ ਸਿੱਖਯਾ ਪੁਨ ਕਰੈਂ ਸੁਚੇਤ।ਜੋ ਮੁਝ ਕੋ ਦੈਬੋ ਬਰ ਚਹੋ।–ਟੂਟੀ ਮੇਲ ਲੇਹੁ–ਬਚ ਕਹੋ ॥ ੩੧ ॥ ਇਸ ਬਿਨ ਇੱਛਾ ਮੋਹਿ ਨ ਔਰ। ਦੇਹੁ ਆਪ ਸੋਢੀ ਸਿਰਮੌਰ !' । ਸਾਹਿਬ ਸੁਨੇ ਅਜਾਇਬ ਬੈਨ।ਭਰੇ ਅਨੰਦ ਪ੍ਰਫੁੱਲਤਿ ਨੈਨ॥ ੩੨ ॥ 'ਵਾਹੁ ਖਾਲਸਾ ਸਿਖ ਮਮ ਧੈਨ। ਪਰਉਪਕਾਰਿ ਮਹਾਂ ਮਨ ਮੈਨ। ਤੈਰੇ ਕਹੇ ਮੇਲ ਹਮ ਲਏ। ਰਾਜ ਭਾਗ ਤਿਸ ਦੇਸ਼ਹਿਂ ਦਏ' ॥੩੩॥[1] ਪ੍ਰਭੁ ਜੀ ਕਾਗਦ ਲੇਹੁ ਨਿਕਾਰਾ। ਹਮਰੋ ਲਿਖਨੋ ਜੋਬ ਜੋ ਡਾਰਾ। ਮਮ ਦਿਖਾਇ ਸੋ ਦੀਜੈ ਫਾਰਿ। ਸਫਲ ਹੋਇ ਮੇਰੋ ਉਪਕਾਰ' ॥ ੩੪ ॥ ਸੁਨਿ ਸਤਿਗੁਰ ਤਤਕਾਲ ਨਿਕਾਸਾ। ਮਹਾਂ ਸਿੰਘ ਸੋਂ ਵਾਕ ਪ੍ਰਕਾਸ਼ਾ। 'ਲਿਹੁ ਬਿਲੋਕਿ ਪਾਛਹਿਂ ਦਿਖਰਾਇ'। ਇਮ ਕਹਿ ਚੀਰਨੋ ਬੀਚ ਬਨਾਇ ॥ ੩੫ ॥ ਹੈਰਤਿ ਹਰਖਮਾਨ ਉਰ ਹੋਵਾ। 'ਕਾਗਦ ਫਟਨੋ ਦਰਸ ਗੁਰ ਜੋਵਾ। ਆਇਸੁ ਦੇਹੁ ਪ੍ਰਲੋਕ ਸਿਧਾਵੈਂ। ਦਰਸ਼ਨ ਕਰਤਿ ਅਧਿਕ ਫਲ ਪਾਵੈਂ' ॥ ੩੬ ॥ 'ਜਾਹੁ ਮਹਾਂ ਸਿੰਘ ! ਜਹਿਂ ਮਮ ਲੋਕ। ਬਸਹੁ ਸਦਾ ਕਬਿ ਨਹਿਂ ਤਹਿਂ ਸ਼ੋਕ। ਦੇ ਕਰਿ ਪ੍ਰਾਨ ਕੀਨ ਉਪਕਾਰ। ਤਿਸ ਕੋ ਫਲ ਤੁਹਿ ਭਯੋ ਅਪਾਰ' ॥ ੩੭ ॥ ਸਤਿਗੁਰ ਬਚਨ ਹੋਤਿ ਭਾ ਜਬੈ। ਮਹਾਂ ਸਿੰਘ ਤਨ ਤਯਾਗ ਤਬੈ। ਪ੍ਰਭੁ ਪਿਖਿ ਇਤ ਉਤ ਝਾੜ ਉਜਾੜ। ਬੋਲੇ ਸ਼੍ਰੀ ਮੁਖ 'ਸੁਨਹੁ ਬਿਰਾੜ! ॥ ੩੮ ॥ ਚਾਲੀ ਸਿੰਘਨਿ ਲੋਥ ਉਠਾਵੋ। ਈਂਧਨ ਗਨ ਬਟੋਰ ਕਰਿ ਲਯਾਵੋ। ਇਕ ਥਲ ਦੀਰਘ ਚਿਤਾ ਬਨਾਵਹੁ। ਸਸਕਾਰਹੁ ਸਭਿ ਬਿਲਮ ਨ ਲਾਵਹੁ' ॥ ੩੯॥ ਜੋ ਸੰਗੀ, ਸੁਨਿ ਕੈ ਤਤਕਾਲਾ। ਸੂਕੋ ਕਾਸ਼ਟ ਸੋਚਿ ਬਿਸਾਲਾ। ਬੀਨ ਬੀਨ ਸਿੰਘਨ ਕਹੁ ਆਨਾ। ਪਰਨੋ ਸਮੂਹ ਮਰਨੋ ਤੁਰਕਾਨਾ ॥ ੪੦ ॥ ਲਰੇ ਮਰੇ ਮਿਲਿ ਤਿਨ ਮਹੁਂ ਪਰੇ। ਜਹਿਂ ਸੰਗ੍ਰਾਮ ਖੇਤ ਬਡ ਕਰੇ। ਬਹੁ ਸਿੰਘਨ ਤਤਕਾਲ ਉਠਾਏ। ਬਡੀ ਚਿਤਾ ਕੇ ਬੀਚ ਟਿਕਾਏ ॥ ੪੧ ॥ ਉਪਰ ਸਮਧਾ ਧਰਿ ਸਮੁਦਾਈ। ਕਰਿ ਅਗਨੀ ਪਰਜ੍ਵਲਾਤ ਲਗਾਈ। ਆਪ

[1]ਜੋ ਸਿੱਖੀ ਟੂਟੀ ਸੋ ਨਿਖੁੱਟ ਗਈ। [2]ਡਰ ਕਰਕੇ ਹਟ ਗਈ।

ਖਰੇ ਸਤਿਗੁਰ ਤਹਿੰ ਭਏ। ਭਸਮ ਦੇਹ ਸਗਰੇ ਕਰਿ ਦਏ ॥੪੨॥ ਮਹਿਮਾ ਅਧਿਕ ਸਰੋਵਰ ਕੇਰੀ। ਸ਼੍ਰੀ ਮੁਖ ਤੇ ਬਰਨੀ ਬਹੁਤੇਰੀ। 'ਜਹਿੰ ਰਿਖਿ ਏਕ ਸਾਧ ਤਪੁ ਮਰੈ[1] ।–ਪੁੰਨ ਸਥਾਨ ਤਾਂਹਿ ਜਗ ਰਟੈ–॥੪੩॥ਇਸ ਥਲ ਸਿੰਘ ਸਿਦਕ ਬਹੁ ਬਡੇ। ਲਰਿ ਤੁਰਕਨਿ ਮਨ ਤਨ ਸਭਿ ਛਡੇ। ਮਕ੍ਰ ਸੰਕਰਖਣ ਅਰਕੀ ਹੋਇ[2]। ਆਨ ਸ਼ਨਾਨਹਿ ਜੇ ਨਰ ਕੋਇ ॥੪੪॥ਮਨੋ-ਕਾਮਨਾ ਪ੍ਰਾਪਤਿ ਸੋਊ। ਪਾਪ ਕਰੇ ਗਨ ਬਧ ਸਭ ਖੋਊ। ਬੰਦਹਿ ਗੰਜ ਸ਼ਹੀਦਨ ਕੇਰਾ[3]। ਧਨ ਦੇਵਹਿ, ਨਿਤ ਵਧਹਿ ਵਧੇਰਾ ॥ ੪੫ ॥ ਅਬਿ ਤੇ ਨਾਮ ਮੁਕਤਿਸਰ ਹੋਇ। ਖਿਦਰਾਨਾ ਇਸ ਕਹੈ ਨ ਕੋਇ। ਇਸ ਥਲ ਮੁਕਤਿ ਭਏ ਸਿਖ ਚਾਲੀ। ਜੇ ਨਿਸ਼ਪਾਪ ਘਾਲ ਬਹੁ ਘਾਲੀ ॥ ੪੬ ॥ ਯਾਂਤੇ ਨਾਮ ਮੁਕਤਿਸਰ ਹੋਵਾ। ਜੋ ਮੱਜਹਿੰ ਤਿਨ ਹੀ ਅਘ ਖੋਵਾ[4]। ਅਸ ਮਹਿੰਮਾ ਸ਼੍ਰੀ ਮੁਖ ਤੇ ਕਹੀ। ਸੋ ਅਬਿ ਪ੍ਰਗਟ-ਜਗਤ ਮੈਂ ਸਹੀ ॥ ੪੭ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਐਨੇ 'ਮੁਕਤਿਸਰ' ਪ੍ਰਸੰਗ ਬਰਨਨੰ ਨਾਮ ਦ੍ਵਾਦਸ਼ਮੋਂ ਅੰਸੂ ॥੧੨॥

੧੩. [ਮਾਈ ਭਾਗੋ। ਚਿਰਜੀਵੀ ਨੂੰ ਤਾਰਨਾ]।

ਦੋਹਰਾ ॥ ਦਾਹ ਕਰੇ ਸਿਖ ਖਰੇ ਗੁਰ, ਏਕ ਸਿੰਘ ਤਬਿ ਆਇ। ਹਾਥ ਜੋਰਿ ਬੋਲਤਿ ਭਯੋ 'ਨਾਰਿ* ਪਰੀ ਇਕ ਥਾਇੰ ॥੧॥ ਚੌਪਈ ॥ ਲਖਿਯਤਿ ਲਰੀ ਸੰਗ ਤੁਰਕਾਨੇ। ਕੇਤਿਕ ਘਾਉ ਲਗੇ ਛਨ ਜਾਨੇ। ਰਹੀ ਜੀਵਤੀ ਬਿਹ-ਬਲ ਨਾਂਹੀ। ਸ਼੍ਰੀ ਪ੍ਰਭੁ ਆਪ ਦੇਖੀਅਹਿ ਤਾਂਹੀ'॥੨॥ਸੁਨਿ ਗੁਰ ਮੰਦ ਮੰਦ ਮੁਸਕਾਏ। ਗਮਨੇ ਤਹਿੰ ਸਿਖ ਕਰਿ ਅਗਵਾਏ। ਝਾਰਨ ਬੀਚ ਪਰੀ ਪਟ ਫੱਟੇ। ਕੇਤਿਕ ਸ਼ਸਤ੍ਰ ਲਗੇ ਪਲ ਕੱਟੇ[5] ॥੩॥ ਜਾਇ ਖਰੇ ਸਤਿਗੁਰੂ ਨਿ-ਹਾਰੀ।ਸ਼੍ਰੀ ਮੁਖ ਤੋਂ ਮੁਸਕਾਇ ਉਚਾਰੀ।'ਪੁੱਤਾਂ ਕਾਰਣ ਆਈਅਹਿ ਪੀਰੀ[6]।

---

[1]ਤਪ ਸਾਧ ਕੇ ਮਰੇ। [2]ਮਕਰ (ਰਾਸ਼ੀ ਵਿਚ) ਸੂਰਜ ਹੋਵੇ (ਅਰਥਾਤ) ਮਾਘ ਦੀ ਸੰਗ੍ਰਾਂਦ ਜਿਸ ਦਿਨ ਹੋਵੇ, [ਮਕਰ=ਮਕਰ ਰਾਸ਼ੀ। ਅਰਕੀ=ਸੂਰਜ। ਸੰਕਰਖਣ ਤੋਂ ਮੁਰਾਦ ਸੰਕ੍ਰਿਖਣ= ਸੰਕ੍ਰਾਂਤ ਦੀ ਹੈ]। (ਅ) (ਜਦੋਂ) ਮਕਰ (ਰਾਸ਼ੀ ਵਿਚ) ਸੂਰਜ ਪਰਵੇਸ਼ ਕਰੇ। [ਸੰਕਰਖਣ= ਭਲੀ ਪ੍ਰਕਾਰ ਖਿੱਚੇ ਜਾਣਾ ਭਾਵ ਪਰਵੇਸ਼ ਕਰਨਾ]। [3]ਸ਼ਹੀਦਗੰਜ ਨੂੰ ਜੋ ਨਮਸਕਾਰ ਕਰੇਗਾ। [4]ਆਸ ਕੱਟਿਆ ਹੈ। [5]ਪੀਰਾਂ (ਗੁਰਾਂ) ਪਾਸ ਪੁੱਤਾਂ ਲਈ ਆਈ ਸੀ।

*ਇਹ ਮਾਈ ਭਾਗੋ ਸੀ ਜਿਸ ਦਾ ਕੁਝ ਹਾਲ ਕਵੀ ਜੀ ਅੱਗੇ ਇਸੇ ਐਨ ਦੇ ਅੰਸੂ ੨੨ ਵਿਖੇ ਲਿਖਦੇ ਹਨ ਤੇ ਨਾਮ ਵੀ ਉਥੇ ਦੱਸ ਦਿੱਤਾ ਨੇ ਤੇ ਪਿੱਛੇ ਅੰਸੂ ੧੨ ਦੇ ਅੰਕ ੧ ਵਿਚ ਵੀ ਦੱਸ ਆਏ ਹਨ। ਇਹ ਸਾਖੀ ਸਾਖੀ ਪੋਥੀ ਦੀ ਹੈ।

ਸੁੱਖਣ ਲਾਹਿ ਲਈ ਬੇਪੀਰੀ*[2] ॥ ੪ ॥ ਇਮ ਕਹਿ ਕਰੁਨਾ ਦ੍ਰਿਸ਼ਟਿ ਨਿਹਾਰੀ। ਤਨ ਘਾਵਨ ਕੀ ਪੀਰ ਬਿਦਾਰੀ। 'ਉਠਿ ਤੂੰ ਚਲੀਅਹਿ ਸੰਗ ਹਮਾਰੇ। ਚਹੈਂ ਮਨੋਰਥ ਪੁਰਵੈਂ ਸਾਰੇ' ॥ ੫ ॥ ਸੁਨਿ ਕਰਿ ਉਠੀ ਬੰਦਨਾ ਠਾਨੀ।ਅਧਿਕ ਅਨੰਦਤਿ ਗਿਰਾ ਬਖਾਨੀ।'ਜਬਿ ਮਾਝੇ ਤੇ ਸਿਖ ਗਨ ਚਲੇ। ਰਾਵਰ ਕੇ ਦਰਸ਼ਨ ਹਿਤ ਮਿਲੇ ॥੬॥ ਤਬਿ ਮੈਂ ਸੁਤ ਕੀ ਧਰਿ ਉਰ ਆਸਾ। ਪਹੁੰਚੀ ਆਇ ਤੁਮਾਰੇ ਪਾਸਾ। ਇਹਾਂ ਲਰਨ ਕੋ ਕਾਰਨ ਹੇਰਾ। ਗੁਰ ਹਿਤ ਉਮਕਯੋ ਹੀਯ ਘਨੇਰਾ ॥ ੭ ॥ ਮਿਲਿ ਸਿੰਘਨ ਕੇ ਸੰਗ ਇਥਾਈਂ। ਤੁਰਕਨ ਸਾਥ ਮਚਾਇ ਲਰਾਈ। ਹੁਤੀ ਸਾਂਗ ਗਰਵੀ ਕਰ ਮੋਰੇ। ਦੁਸ਼ਮਨ ਆਨਿ ਢੁਕਯੋ ਜਬਿ ਨੇਰੇ ॥ ੮ ॥ ਬਲ ਤੇ ਹਤੀ ਪਰੋਵਨ ਕੀਨਾ। ਐਂਚਿ ਤੁਰੰਗ ਤੇ ਡਾਰਿ ਸੁ ਦੀਨਾ।ਅਪਰ ਆਨਿ ਕੈ[1] ਖੈਂਚਿ ਕ੍ਰਿਪਾਨਾ।ਇਕ ਦੁਇ ਵਾਰ ਕਰੇ ਬਲ ਠਾਨਿ ॥ ੯ ॥ ਰਾਵਰਿ ਦੇ ਕਰਿ ਹਾਥ ਬਚਾਈ।ਅਬਿ ਬਾਂਛਾ ਮੁਝ ਰਹੀ ਨ ਕਾਈ। ਸਤਿਗੁਰ ਸੰਗ ਰਹੌਂ ਨਿਤ ਅਬੈ। ਜਗਤ ਕਾਨ ਕੀ ਲਜ ਤਜਿ ਸਬੈ'॥੧੦॥ਬਿਕਸੇ ਸਤਿਗੁਰ ਬਾਕ ਉਚਾਰਾ। 'ਭਲੋ ਮਨੋਰਥ ਤੈਂ ਉਰ ਧਾਰਾ। ਜਨਮ ਮਰਨ ਤੇ ਅਬਿ ਛੁਟਿ ਜੈਹੈਂ। ਲੋਕ ਲਾਜ ਕੋ

[1]ਹੋਰ ਨੇ ਆਨਕੇ (ਮੇਰੇ ਪਰ)।

*ਭਾਵ, ਪੁੱਤ ਹੋਵੇ ਮੇਰੇ ਘਰ, ਇਸ ਗੱਲ ਦੀ ਅਸੀਸ ਲੈਣ ਲਈ ਗੁਰਾਂ ਪਾਸ ਆਈ ਸੈਂ.ਪਰ ਤੂੰ ਇਸ ਪੀੜਾ ਤੋਂ ਬੇਪੀੜ ਹੋਕੇ (ਸੁੱਖਣ ਲਾਹਕੇ) ਭਾਵ ਜ਼ਨਾਨਾ ਵੇਸ ਛੱਡਕੇ ਮਰਦਾਨਾ ਵੇਸ ਕਰ ਲਿਆ (ਲੜਾਈ ਕਰਨ ਲਈ)। ਪਰੰਤੂ ਜਾਪਦਾ ਹੈ ਕਿ ਸ਼ੁਧ ਪਾਠ ਐਉਂ ਸੀ:— 'ਸ੍ਰੋਹਬਿ ਲਾਇ ਲਈ ਬੇਪੀਰੀ।' ਅਰਥਾਤ ਪੀੜਾਂ ਤੋਂ ਬੇਪੀੜ ਹੋਕੇ ਤੈਂ ਬਰਛਾ ਧਾਰਨ ਕਰ ਲਿਆ। ਇਸ ਜੰਗ ਵਿਚ ਮਾਈ ਨੇ ਤੁਰਕ ਬਹੁਤੇ ਮਾਰੇ ਸੇ, ਸੋ ਬਰਛਾ ਹੁਣ ਤਕ ਹਜ਼ੂਰ ਸਾਹਿਬ ਪਿਆ ਹੈ। ਅੰਕ ੮ ਵਿਚ ਮਾਈ ਆਪਣੇ ਹੱਥ ਵਿਚ ਸਾਂਗ ਦਾ ਆਪ ਪਤਾ ਦੇ ਰਹੀ ਹੈ, ਸਾਂਗ ਇਕ ਤਰ੍ਹਾਂ ਦੀ ਬਰਛੀ ਦਾ ਹੀ ਨਾਮ ਹੈ। ਗਜਾਨੀ ਬੇਪੀਰੀ ਦਾ ਅਰਥ 'ਬੇਪੀਰੇ ਦੁਸ਼ਮਨਾਂ ਨੂੰ ਮਾਰਨ ਲਈ ਸੁੱਖਣ ਲਾਹਕੇ ਕਛ ਧਾਰਨ ਕਰ ਲਈ' ਭੀ ਕਰਦੇ ਹਨ। ਅਸਲ ਗੱਲ ਇਹ ਸੀ ਕਿ ਮਾਈ ਭਾਗੋ ਇਸ ਵੇਲੇ ਮਰਦਾਵੇਂ ਵੇਸ ਵਿਚ ਲੜ ਰਹੀ ਸੀ। ਵੇਸ ਉਤਾਰਕੇ ਨਗਨ ਰਹਿਣ ਦੀ ਹਾਲਤ ਅਗੇ ਆਵੇਗੀ, ਜਦੋਂ ਉਹ ਗਜਾਤ ਰੋਹ ਹੋਕੇ ਆਤਮ ਉਨਮੱਤਤਾ ਵਿਚ ਚਲੀ ਗਈ, ਪਰ ਮਿਰਯਾਦਾ ਪੁਰਸ਼ੋਤਮ ਸਤਿਗੁਰੂ ਨੇ ਉਸ ਨੂੰ ਫਿਰ ਬਸਤ੍ਰ ਪਹਿਰਵਾਏ। ਦੇਖੋ ਅਗੇ ਅੰਸੂ ੨੨ ਅੰਕ ੩੬ ਤੋਂ ੪੧। ਇਹ ਪ੍ਰਸੰਗ ਗੁਰਬਿਲਾਸ, ਮਹਿੰਮਾ ਪ੍ਰਕਾਸ਼ ਤੇ ਗੁਰ ਸ਼ੋਭਾ ਵਿਖੇ ਨਹੀਂ ਹੈ। ਸਾਖੀ: ਪੋਥੀ ਵਿਚ ਪਾਠ ਮਿਲਦਾ ਹੈ 'ਸੁਖਣ ਲਾਹ ਲਈ ਫਕੀਰੀ' ਜਿਸ ਦਾ ਅਰਥ ਹੈ ਕਿ ਆਈ ਤਾਂ ਪੁਤ ਲੈਣ ਸੀ, ਪਰ ਮਰਦਾਨਾ ਵੇਸ ਫਕੀਰੀ ਦਾ ਧਾਰਨ ਕਰ ਲਿਆ।

ਤਮਾਗਨ ਕੈਹੈਂ[2] ॥੧੧॥ ਇਸ ਪ੍ਰਕਾਰ ਕਰਿਕੈ ਕ੍ਰਿਤ ਸਾਰੀ। ਮਹਾਂ ਸਿੰਘ ਕੀ ਬਾਤ ਚਿਤਾਰੀ[1]।–ਕੀਨੋ ਮਹਾਂ ਸਿੰਘ ਉਪਕਾਰਾ। ਅਪਰ ਨ ਲੀਨਸਿ[2] ਰਹੇ ਉਚਾਰਾ॥ ੧੨ ॥ ਮੇਲ ਲਈ ਟੂਟੀ ਸਭਿ ਸੰਗਤਿ। ਭਏ ਪ੍ਰਵੇਸ਼ ਗੁਰੂ ਕੀ ਪੰਗਤ–। ਸੰਗੀ ਸਭਿਨਿ ਸੁਨਾਇ ਬਖਾਨਾ। 'ਭਲੋ ਕਾਜ ਕੀਨਸਿ ਹਿਤ ਠਾਨਾ॥੧੩॥ਗੁਰ ਸਿੱਖੀ ਕੀ ਬਡ ਬੁਨਿਆਦ। ਬਿਗਰੀ ਗਈ ਹੁਤੀ ਸੋ ਬਾਦ। ਬਹੁਰ ਮਿਲੈਨਿ ਕੋ ਵਖਤ ਨ ਕੋਈ। ਪ੍ਰਾਨ ਦੇਨਿ ਲੌ ਕਥਿ ਕ੍ਰਿਤ ਹੋਈ[3] ॥ ੧੪ ॥ ਪੁਨ ਐਸੋ ਹੋਵਨਿ ਉਪਕਾਰੀ। ਤਜਿ ਨਿਜ ਹਿਤ ਇਹ ਬਾਤ ਸੁਧਾਰੀ। ਗੁਰ ਸਿੱਖੀ ਰੱਖੀ ਤਿਸ ਦੇਸ਼ੂ। ਹੁਤੇ ਕਦੀਮੀ ਸਿੱਖ ਅਸ਼ੇਸ਼ੂ ॥ ੧੫ ॥ ਸ਼੍ਰੀ ਗੁਰੂ ਨਾਨਕ ਆਦਿਕ ਔਰ। ਬਿਚਰੇ ਬਸੇ ਅਧਿਕ ਤਿਸ ਠੌਰ[4]। ਸਹੋ ਨਹੀਂ ਕਸਵੱਟੀ ਅਬਿ ਕੀ। ਖਾਰਜ ਸਿੱਖੀ ਕੀਨਸਿ ਤਬਿ ਕੀ ॥ ੧੬ ॥ ਮਹਾਂ ਸਿੰਘ ਬਨਿ ਮਹਾਂ ਸਿੰਘ ਅਬਿ[5]। ਬਰ ਲੈ ਦੇਸ਼ ਉਧਾਰ ਦਯੋ ਸਬਿ'।ਇਮ ਸ਼੍ਰੀ ਪ੍ਰਭੂ ਬਹੁ ਬਾਰ ਉਚਾਰੀ।ਟੂਟੀ ਮੇਲਨ ਬਾਤ ਚਿਤਾਰੀ॥ ੧੭ ॥ ਭੂਤ ਭਵਿੱਖ ਵਿਚਾਰ ਪ੍ਰਸੰਗ। ਭਏ ਅਨੰਦ ਪ੍ਰਭੂ ਸਰਬੰਗ। ਖਾਨਾ[6] ਅਯੋ ਕਪੂਰੇ ਪਾਸ। ਗੁਰ ਕੀ ਗਤਿ ਨਹਿ ਕਰੀ ਪ੍ਰਕਾਸ਼ ॥੧੮॥ ਤੁਸ਼ਨ ਹੀ ਲਸ਼ਕਰ ਮਹਿਂ ਰਹੈ। ਬਿਦਤਹਿ ਗੁਰੂ ਆਪ ਹੀ ਲਹੈਂ[7]। ਥਲ ਜਲ ਹੀਨ ਜਾਨਿ ਗੁਨ ਖਾਨੀ। ਚਲਿਬੇ ਹੇਤੁ ਚਹਯੋ ਅਗੁਵਾਨੀ ॥੧੯॥ ਰਾਖੇ ਚਾਕਰ ਜੇ ਬੈਰਾੜ।'ਚਲਹੁ ਅੱਗੂ ਤੁਮ ਪਿਖੀ ਉਜਾੜ। ਨਿਰਮਲ ਜਲ ਕੋ ਥਲ ਜਿਤ ਪਾਵਹੁ। ਚਲਹੁ ਸ਼ੀਘ੍ਰ ਤਹਿਂ ਸਿਵਰ ਟਿਕਾਵਹੁ' ॥੨੦ ॥ *ਇਮ ਕਹਿ ਤੋਰਿ ਤੁਰੰਗਮ ਚਲੇ। ਇਕ ਸਰਾਇ ਹੇਰੀ ਥਲ ਭਲੇ। ਤਹੀਂ ਸਰੋਵਰ ਸੁੰਦਰ ਹੇਰਾ। ਤਿਸ ਕੇ ਤੀਰ ਕਰਯੋ ਗੁਰ ਡੇਰਾ॥ ੨੧॥ ਜਹਿਂ ਕਹਿਂ ਉਤਰਿ ਤੁਰੰਗ ਲਗਾਏ। ਤ੍ਰਿਣ ਕਾਸ਼ਟ ਇਕਠੇ ਕਰਿਵਾਏ। ਬਿਚਰਤਿ ਭਏ ਸਿੰਘ ਜਹਿਂ ਕਹਾਂ। ਏਕ ਸਾਧ ਕੋ ਆਸ਼੍ਰਮ ਤਹਾਂ ॥ ੨੨ ॥ ਬੂਝਨਿ ਲਗੇ ਸੇਵਕਨਿ ਸੋਈ। 'ਪਰਲੇ ਤੀਰ ਤਾਲ ਕੇ ਹੋਈ। ਉਤਰਯੋ ਕੌਨ ਬੋਲ ਸੁਨੀਅੰਤੇ ? ਕਿਤ ਤੇ ਆਇ ਕਹਾਂ ਗਮਨੰਤੇ?' ॥੨੩॥ ਤਿਸ

[1]ਗੁਰੂ ਜੀ ਨੇ। [2]ਹੋਰ (ਕੁਛ) ਨਾ ਲਿਆ। [3]ਪ੍ਰਾਨ ਤਜਾਗਣ ਤਕ ਦੀ ਕਾਰ ਕਦ ਹੋਣੀ ਸੀ। [4]ਭਾਵ ਮਾਝੇ ਵਿਚ। [5]ਵਡਾ ਸੂਰਮਾ ਬਣਕੇ। [6]ਚੌਧਰੀ ਕਪੂਰੇ ਦਾ ਆਦਮੀ ਜੋ ਗੁਰੂ ਜੀ ਦੇ ਨਾਲ 'ਮੁਟੱਖਾ' ਹੋਕੇ ਆਯਾ ਸੀ। [7]ਜਦ ਗੁਰੂ ਜੀ ਪ੍ਰਗਟ (ਤੁਰਕ ਲਸ਼ਕਰ) ਹੋਣਗੇ ਆਪ ਹੀ ਜਾਣ ਲਏਗਾ। *ਇਹ ਵੀ ਸਾਖੀ ਪੋਥੀ ਦੀ ਸਾਖੀ ਹੈ।

ਕੋ ਦਾਸਨ ਦਯੋ ਬਤਾਈ।'ਗੁਰੂ ਮਰੇਲਾ ਉਤਰਯੋ ਆਈ'[1]। ਤੁਰਕਨਿ ਸੰਗ ਜੰਗ ਕਰਿ ਭਾਰੇ। ਕੇਤੀ ਬਾਰ ਹਜ਼ਾਰਹੁ ਗਾਰੇ' ॥ ੨੪ ॥ ਸੁਨਤਿ ਸਾਧ ਬੂਝਨ ਲਗਿ ਫੇਰੀ। 'ਆਰਬਲਾ ਕੇਤੀ ਗੁਰ ਕੇਰੀ? ਕੇਤਿਕ ਸਿਖ ਸੇਵਕ ਹੈਂ ਸੰਗ ? ਉਤਰਯੋ ਆਨ ਕਰਤਿ ਹੀ ਜੰਗ'॥੨੫॥ ਤਹਾਂ ਸਿੰਘ ਸੋ ਬਿਚਰਤਿ ਗਏ। ਬੂਝੀ ਬਾਤ ਬਤਾਵ ਤ ਭਏ। 'ਬਰਖ ਤੀਸ ਤੇ ਉਪਰ ਚਰੀ। ਚਾਲੀ ਸੰਮਤ ਕੇ ਲਖਿ ਤਰੇ'[2]॥੨੬॥ਸੁਨਤਿ ਸਾਧ ਤਰਕਤਿ ਕਹਿ ਬੈਨਾ। 'ਤਿਸ ਗੁਰ ਤੇ ਹਮ ਨੇ ਕਨਾ ਲੈਨਾ। ਸਧੀ ਸਾਧਨਾ ਹੋਇ ਨ ਕੋਈ। ਸ਼ਾਂਤਿ ਸਮੇਤ ਨਹੀਂ ਚਿਤ ਹੋਈ' ॥ ੨੭ ॥ ਤਿਸ ਕੋ ਕਹਯੋ ਸਿੰਘ ਸੁਨਿ ਆਏ। ਤਰਕ ਰਿਦੇ ਕਰਕਤਿ ਖੁਨਸਾਏ[3]। ਮਿਲੇ ਆਨਿ ਜਬਿ ਸਤਿਗੁਰ ਪਾਸ। ਕਹੀ ਸਾਧ ਕੀ ਕਰੀ ਪ੍ਰਕਾਸ਼ ॥੨੮ ॥ ਸੁਨਿ ਗੁਰ ਕਹਯੋ 'ਸਾਧ ਬਹੁ ਦਿਨ ਕੋ। ਆਰਬਲਾ ਗੁਮਾਨ ਰਹੁ ਮਨ ਕੋ'। ਕਿਤਿਕ ਚੇਲਕਾ ਤਿਸ ਕੇ ਆਇ[4]।–ਦਰਸ਼ਨ ਕਰਹਿਂ–ਥਿਰੇ ਤਿਸ ਥਾਂਇ ॥ ੨੯ ॥ ਤਬਿ ਸਿੱਖਨਿ ਬੂਝਨੋ ਪ੍ਰਭੂ ਸਾਥ। 'ਬੈਸ ਸਾਧ ਕੀ ਕੇਤਿਕ ਨਾਥ! । ਜਿਸਕੋ ਕਰਿ ਗੁਮਾਨ ਬਹੁ ਰਹਯੋ। ਤਰਕਤਿ ਰਾਵਰ ਕੋ ਬਚ ਕਹਯੋ' ॥ ੩੦ ॥ ਗੁਰ ਕਹਿ 'ਪੰਚ ਹਜ਼ਾਰਨ ਬਰਸ। ਖਟ ਵੀਹਾਂ ਉਪਰ ਭੇ ਸਰਸ[5]। ਸ੍ਵਾਸ ਟਿਕਾਇ ਸਮਾਧਿ ਲਗਾਵੈ। ਬੈਸੇ ਸੰਮਤ ਕਿਤਿਕ ਬਿਤਾਵੈ॥੩੧॥ਕਬਿ ਕਬਿ ਤਜਨ ਸਮਾਧੀ ਕਰੈ। ਬੋਲ ਬਿਲੋਕਹਿ ਇਤ ਉਤ ਫਿਰੈ[6]'। ਸੁਨਤਿ ਚੇਲਕਾ ਬਹੁ ਬਿਸਮਾਏ। ਅਪਨੇ ਗੁਰੂ ਸਾਧ ਢਿਗ ਆਏ[7] ॥ ੩੨ ॥ 'ਹੇ ਮਹੰਤ ਜੀ! ਸਿਖ ਸੁਨਿ ਗਏ।ਤੁਮਰੀ ਕਹੀ ਬਤਾਵਤਿ ਭਏ।ਬਿਕਸਿ ਬਦਨ ਤੇ ਗੁਰੂ ਬਖਾਨੀ। –ਆਰਬਲਾ ਕੋ ਸਾਧ ਗੁਮਾਨੀ–॥ ੩੩ ॥ ਸਿੰਘਨਿ ਬੂਝੀ ਬੈਸ ਤੁਮਾਰੀ। ਸੋ ਸਗਰੀ ਤਤਕਾਲ ਉਚਾਰੀ।–ਪੰਜ ਹਜ਼ਾਰ ਛਿਬੀਹਾ ਔਰ[8]–। ਹਮ ਨੇ ਸੁਨੀ ਹੁਤੋ ਤਿਸ ਠੌਰ' ॥੩੪॥ ਕਹਤਿ ਸਾਧ ਆਚਰਜ ਸਮੇਤੀ। 'ਇਤਿਕ ਬੈਸ ਮਹਿਂ, ਸੋਝੀ ਏਤੀ। ਸਕਲ ਕਲਾ ਸਮਰਥ ਗੁਰ ਪੂਰਾ। ਕਰਨ

[1](ਤੁਰਕਾਂ ਦੇ) ਮਾਰਨ ਵਾਲਾ ਗੁਰੂ। ਮੁਸਲਮਾਨਾਂ ਨੇ ਨਫ਼ਰਤ ਨਾਲ ਦਸਮੇ ਸਤਿਗੁਰੂ ਜੀ ਦਾ ਇਹ ਨਾਮ ਧਰਿਆ ਸੀ। ਭਾਈ ਮੱਤਨ ਜੀ ਦੀਆਂ ਸਾਖੀਆਂ ਵਿਚ ਭੀ ਇਹ ਪਦ ਮੁਸਲਮਾਨਾਂ ਵਲੋਂ ਗੁਰੂ ਜੀ ਦੀ ਸ਼ਾਨ ਵਿਚ ਵਰਤੀਂਦਾ ਆਯਾ ਹੈ। [2]ਹੇਠਾਂ। [3]ਤਰਕ ਰਿਦੇ ਵਿਚ ਕੜਤਦੀ ਹੈ ਤੇ ਖੁਣਸਦੇ ਹਨ। [4]ਆਏ (ਗੁਰੂ ਜੀ ਪਾਸ)। [5]ਪੰਜ ਹਜ਼ਾਰ ਤੇ ਛੇ ਵੀਹਾਂ ਉਪਰ ਵੱਧ ਹਨ ਭਾਵ ੫੧੨੦ ਸਾਲ। [6]ਏਲਦਾ ਹੈ ਦੇਖਦਾ ਹੈ ਤੇ ਫਿਰਦਾ ਟੁਰਦਾ ਹੈ ਇਧਰ ਉਧਰ। [7]ਆਪਣੇ ਗੁਰੂ ਭਾਵ ਸਾਧ ਪਾਸ ਆਏ। [8]ਛੇ ਵੀਹਾਂ ਹੋਰ।

ਉਚਿਤ ਤਿਨ ਦਰਸ਼ਨ ਰੂਰਾ'॥੩੫॥ਉਠਨੋ ਤੁਰਤ ਲੇ ਹਾਥ ਸਟੋਰੀ[1]।ਸਨੇ ਸਨੇ ਗਮਨਨੋਂ ਪ੍ਰਭੁ ਓਰੀ। ਆਗੈ ਗੁਰ ਕੋ ਲਗਨੋ ਦਿਵਾਨ। ਕਰਤਿ ਸਿੰਘ ਰਹੁਰਾਸ ਬਖਾਨ ॥ ੩੬ ॥ ਨਿਕਟ ਪਹੁੰਚਿ ਕਰਿ ਠਾਂਢੋ ਰਹਨੋ। ਸ਼੍ਰੀ ਪ੍ਰਭੁ ਤਿਸ ਬਿਲੋਕਿ ਕਰਿ ਕਹਨੋ। 'ਸਾਧੋ! ਬੈਠਿ ਜਾਹੁ ਕਨੋਂ ਖਰਨੋ'। ਸੁਨਤਿ ਪ੍ਰਨਾਮ ਗੁਰੂ ਕੋ ਕਰਨੋ ॥ ੩੭ ॥ ਬੈਠਿ ਗਯੋ ਸਿੰਘਨਿ ਮਹਿੰ ਮਿਲਿ ਕਰਿ। ਸੁਨਤਿ ਰਹਨੋ ਰਹਿਰਾਸ ਪ੍ਰੇਮ ਧਰਿ।ਜਬਿ ਅਰਦਾਸ ਭੋਗ ਪਰਿ ਗਯੋ। ਸਾਧ ਜੋਰਿ ਕਰ ਉਚਰਤਿ ਭਯੋ॥੩੮॥'ਚਰਨ ਕਮਲ ਸੋਂ ਮੋਹਿ ਲਗਾਵਹੁ।ਸਿੱਖ ਕਰਹੁ ਨਿਜ ਰੂਪ ਬੁਝਾਵਹੁ। ਤੁਮਰੇ ਦਰਸ਼ਨ ਪਰ ਬਲਿਹਾਰੀ। ਸਕਲ ਕਲਾ ਸਮਰਥ ਗੁਨ ਭਾਰੀ' ॥ ੩੯ ॥ ਬਿਕਸਿ ਬਦਨ ਤੇ ਸ਼੍ਰੀ ਪ੍ਰਭੁ ਕਹੈਂ। 'ਤੂੰ ਤੋ ਆਗੇ ਹੀ ਸਿਖ ਅਹੈਂ। ਕੈਵਲ[2] ਕੇ ਸਾਧਨ ਬਹੁ ਸਾਧੇ। ਅਧਿਕ ਸਮਾਧਿ ਅਗਾਧ ਅਰਾਧੇ[3]॥੪੦॥ਕਰਹੁ ਅਕਾਲ ਪੁਰਖ ਕੋ ਬੰਦਨ। ਬੰਦਨ ਹੋਵੈਂ ਬੰਧੁਨਿਕੰਦਨ[4]।ਇਮ ਕਹਿ ਕ੍ਰਿਪਾ ਦ੍ਰਿਸ਼ਟਿ ਪ੍ਰਭੁ ਹੇਰੀ। ਰਿਦੈ ਪ੍ਰਕਾਸ਼ ਭਯੋ ਤਿਸ ਬੇਰੀ ॥ ੪੧ ॥ ਬਾਰਿ ਬਾਰਿ ਬਾਰਜ ਪਦ[5] ਬੰਦਤਿ। ਲਖਿ ਗੁਰ ਮਹਿਮਾ ਰਿਦੈ ਅਨੰਦਤਿ। ਬਹੁਰ ਸਾਧ ਕਹਿ ਸ਼ਰਧਾ ਸੇਤੀ। 'ਏਤਿਕ ਬੈਸ ਰੁ ਸੋਝੀ ਏਤੀ ?' ॥ ੪੨ ॥ ਸੁਨਿ ਕਰਿ ਸ਼੍ਰੀ ਸਤਿਗੁਰੂ ਬਖਾਨਾ। 'ਤੁਮਹੁ ਗੋਦੜਾ ਰਖਨੋ ਪੁਰਾਨਾ।[6]ਪੋਸ਼ਿਸ਼ ਨਈ* ਜਿਨਹੁ ਕਰ ਪਾਵੈ।ਲੇ ਸੋ ਪਹਿਰਹਿਂ ਅੰਗ ਸੁਹਾਵੈਂ[6]' ॥੪੩॥ ਬੰਦਨ ਕਰਤਿ ਸਾਧ ਥਿਰ ਭਯੋ। ਤਬਿ ਸਿੰਘਨਿ ਗਨ ਬੂਝਨਿ ਕਯੋ।'ਤੁਮਰੀ ਬਧ ਮਹਿੰ ਸਮੇ ਘਨੇਰੇ। ਕਹੋ ਪ੍ਰਸੰਗ ਜਥਾ ਕੇ ਹੇਰੇ' ॥ ੪੪॥ ਇਕ ਬ੍ਰਿਤੰਤ ਤਬਿ ਸਾਧ ਸੁਨਾਯੋ। 'ਸੁਨਹੁ ਸਮਾ ਜੈਸੇ ਦਰਸਾਯੋ। ਬਾਸੁਰ ਏਕ ਸਮਾਧਿ ਉਘਾਰੀ। ਨਹੀਂ ਬਿਲੋਕਤਿ ਭਾ ਨਰ ਨਾਰੀ ॥੪੫॥ਇਕ ਦੁਇ ਮਜਲ ਗਯੋ ਮੈਂ ਜਬਿਹੂੰ। ਕੋ ਇਕ ਮਨੁਜ ਨਿਹਾਰਨੋ ਤਬਿ ਹੂੰ। ਤਿਨ ਸੋਂ ਬੂਝਨਿ ਕੀਨਿ ਬ੍ਰਿਤੰਤ।—ਕਹਾਂ ਭਯੋ ਨਰੁ ਨਹੀਂ ਦਿਖੰਤਿ?—॥੪੬॥—ਭਾ ਦੁਰਭਿੱਛ ਗਏ ਮਰਿ ਘਨੇ।ਕੋ ਕੋ ਰਹੇ ਕਿਸੂ ਥਲ ਬਨੇ।ਦ੍ਵਾਦਸ਼ ਮੰਮਤ ਪਰਨੋ ਬਿਸਾਲ।ਅਬਿ ਬਰਖਾ ਤੇ ਭਯੋ ਸੁਕਾਲ॥

[1]ਸੋਟੀ। [2]ਮੁਕਤੀ। ਯੋਗ ਦਰਸ਼ਨ ਵਿਚ ਵਰਣਨ ਹੋਈ ਮੁਕਤੀ। [3]ਬਹੁਤ ਸਮਾਧੀਆਂ ਵਿਚ ਅਗਾਧ ਨੂੰ ਅਰਾਧਿਆ ਹੈ। [4]ਨਮਸਕਾਰ ਨਾਲ (ਜਨਮ ਮਰਨ) ਦੇ ਬੰਧਨ ਨਾਸ਼ ਹੋਣਗੇ। (ਅ) ਬੰਨਣ ਵਾਲੇ ਬੰਧਨ ਨਿਕੰਦ ਹੋਣਗੇ। (ਏ) ਬੰਧਨ ਟੁੱਟ ਜਾਣਗੇ (ਤੇ ਫਿਰ) ਬੰਦ (ਕੈਦ) ਨਹੀਂ ਹੋਵੇਗੀ। [5]ਚਰਨ ਕਵਲ। [6]ਜਿਨ੍ਹਾਂ ਦੇ ਨਵੇਂ ਪੁਸ਼ਾਕ ਰੱਖ ਪਏ ਓਹ ਲੈਕੇ ਪਹਿਰਦੇ ਹਨ (ਅੰਗ=) ਸ਼ਰੀਰ ਸ਼ੋਭਦੇ ਹਨ। ਭਾਵ ਤੂੰ ਪੁਰਾਣੀ ਦੇਹ ਸਾਂਭੀ ਹੋਈ ਹੈ ਜਿਨ੍ਹਾਂ ਨੂੰ ਨਵੇਂ ਦੇਹੇ ਸਰੀਰ ਮਿਲਨ ਓਹ ਪੁਰਾਣਿਆਂ ਨੂੰ ਕੀ ਕਰਨ। *ਪਾ:—ਨਹੀਂ।

੪੭॥ ਸਨੇ ਸਨੇ ਨਰ ਪੁਨ ਜਗ ਭਏ-। ਐਸੇ ਸਮੇ ਬੀਤ ਬਹੁ ਗਏ। ਕਈ ਬਾਰ ਲਰਿ ਲਰਿ ਬਹੁਮਰੇ। ਕਈ ਬਾਰ ਉਜਰੇ ਬਸ ਪਰੇ ॥੪੯॥ਕਬਿ ਕੈਸੇ ਕਬਿ ਕੈਸੇ ਸਮੇਂ। ਜਗ ਮੈਂ ਕਰੈ ਬਿਲੋਕਨ ਹਮੈ'। ਸੁਨਿ ਗੁਰ ਖੁਸ਼ੀ ਸਾਧ ਪਰ ਕਰੀ। ਗਰਬਾਦਿਕ ਦੁਬਿਧਾ ਉਰ ਹਰੀ ॥ ੪੯ ॥ ਮਸਤਕ ਟੇਕਿ ਆਸ਼੍ਰਮ ਮਹਿੰ ਗਯੋ। ਖਾਨ ਪਾਨ ਸਤਿਗੁਰ ਤਬਿ ਕਯੋ।ਸੁਪਤਿ ਜਥਾ ਸੁਖ ਨਿਸਾ ਬਿਤਾਈ। ਸੌਚ ਸ਼ਨਾਨ ਪ੍ਰਾਤਿ ਹੁਇ ਆਈ ॥ ੫੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਐਨੇ 'ਸਾਧ ਮਿਲਨ' ਪ੍ਰਸੰਗ ਬਰਨਨੰ ਨਾਮ ਤ੍ਰੈਦਸਮੋ ਅੰਸੂ ॥੧੩॥

੧੪. [ਖੇਸ ਦਾ ਭੇਸ। ਭੋਗਾਂ ਨੂੰ ਬਖਸ਼ਿਸ਼। ਬਾਜ਼ੀਦਪੁਰ]।

ਦੋਹਰਾ॥*ਛਾਰਿ ਹਯਨਿ ਪਰ ਜ਼ੀਨ ਤਬਿ ਭਏ ਸਤਿਗੁਰੂ ਤਯਾਰ।ਚੜੇ ਸਿੰਘ ਬੈਰਾਜ਼ ਗਨ ਚਲੇ ਉਜਾਰ ਉਜਾਰ ॥ ੧॥ ਚੌਪਈ ॥-ਨੌਥੇਹੋ ਜਬਿ ਸ਼੍ਰੀ ਪ੍ਰਭੁ ਗਏ।ਤਹਿੰ ਕੇ ਨਰ ਗਨ ਆਵਤਿ ਭਏ।ਹਾਥ ਜੋਰਿ ਤਿਨ ਅਰਜ਼ ਗੁਜ਼ਾਰੀ। 'ਆਪ ਚਮੂੰ ਹਜ਼ਰਤ ਕੀ ਮਾਰੀ ॥ ੨ ॥ ਇਸ ਥਲ ਕੀਜੈ ਨਹੀਂ ਮੁਕਾਮੁ। ਉਤਰੋ ਜਾਇ ਆਗਲੇ ਗ੍ਰਾਮੁ। ਬਿਨਤੀ ਸਹਿਤ ਆਪ ਕੋ ਕਹੈਂ। ਹਜ਼ਰਤ ਤੇ ਤ੍ਰਾਸਤਿ ਨਿਤ ਰਹੈਂ' ॥੩ ॥ ਤਿਨ ਪਰ ਕ੍ਰਿਪਾ ਕਰਤਿ ਚਲਿ ਪਰੇ। ਜਾਇ ਮਜਲ ਸਿਰ[1] ਡੇਰਾ ਕਰੇ। ਢੱਤੇ ਸੈਮੂ ਗ੍ਰਾਮ ਅਗਾਰੇ। ਖਰੇ ਤੁਰੰਗ ਕਰਿ ਜ਼ੀਨ ਉਤਾਰੇ ॥ ੪ ॥ ਸਹਿਜ ਸੁਭਾਇਕ ਠਾਂਢੇ ਬਿਚਰਤਿ। ਸਿਵਰ ਲਗੇ ਕੋ ਹੇਰਤਿ ਉਤ ਇਤ। ਤਿਸ ਛਿਨ ਪੁੰਜ ਹਰੀ ਕੇ[2] ਆਏ। ਲੁੰਡੀ ਖੇਸ ਭੇਟ ਹਿਤ ਲਯਾਏ ॥੫॥ ਕਰ ਪਰ ਧਰਿ ਕਰਿ ਅੱਗੂ ਦਿਖਾਈ। ਕੀਨ ਬੰਦਨਾ ਗ੍ਰੀਵ ਨਿਵਾਈ। 'ਏਹ ਪ੍ਰਭੁ ਜੀ! ਸਭਿ ਗ੍ਰਾਮ ਹਮਾਰੇ†। ਧੰਨ ਭਾਗ ਭੇ ਦਰਸ ਨਿਹਾਰੇ'॥੬॥ਪਿਖਿ ਲੁੰਡੀ ਸਤਿਗੁਰੂ ਉਠਾਈ। ਕਟ ਤਟ[3] ਕੋ ਲਪੇਟ ਚਹੁੰ ਘਾਈ। ਬਹੁਰ ਖੇਸ ਕੋ ਖੋਲਿ ਬਿਸਾਲੇ। ਦੈ ਸਿਕੰਧ ਦੈ ਛੋਰਨਿ ਡਾਲੇ ॥੭ ॥ ਬੇਸ ਬਨਾਇ ਬੇਸ਼ ਤਿਸ ਦੇਸ਼[4]। ਖਰੇ ਭਏ ਗੁਰ ਵਬੈ ਬਿਸ਼ੇਸ਼। ਮਾਨ ਸਿੰਘ ਸ਼੍ਰੀ ਪ੍ਰਭੁ ਸਨ ਭਨਜੋਂ। 'ਇਹ ਤਨਖਾਹ ਉਚਿਤ ਕ੍ਰਿਤ ਜਨਜੋਂ' ॥ ੮ ॥ ਮੁਸਕਾਵਤਿ ਮੁਖ ਸ਼੍ਰੀ ਪ੍ਰਭੁ ਭਨੈਂ। 'ਨਿਤਹਿ ਸੁਚੇਤ ਖਾਲਸਾ ਬਨੈਂ'। ਪੁਨ ਗੁਰ ਕਹਜੋ 'ਦੇਸ਼ ਤਸ ਭੇਸ। ਲੁੰਡੀ ਤੋੜ ਸੁ ਮੋਢੇ ਖੇਸ' ॥ ੯ ॥ ਹੇਰਿ ਹਰੀ ਕੇ ਰਾਹਕ ਦਿਸ਼ ਕੋ। ਕੀਨਿ ਉਚਾਰਨ ਆਇਸੁ ਅਸ ਕੋ। 'ਨਿਸ ਮਹਿ ਚਹੁੰ ਦਿਸ਼ਿ ਰਹਹੁ ਹਮਾਰੇ। ਜਾਗ੍ਰਤ ਬਿਚਰਹੁ ਹੋਤਿ

[1]ਮਜ਼ਲ ਤੇ ਪੁੱਜਕੇ। [2]ਭਾਵ ਹਰੀ ਕੇ ਗੋਤ ਦੇ ਬਹੁਤੇ ਲੋਕੀ। [3]ਲੱਕ ਨਾਲ। [4]ਤਿਸ ਦੇਸ਼ ਦਾ ਸੁਹਣਾ ਵੇਸ ਬਣਾਕੇ। *ਇਹ ਪ੍ਰਸੰਗ ਸਾਖੀਆਂ ਵਾਲੀ ਪੋਥੀ ਦਾ ਹੈ। †ਪਾ:—ਤੁਮਾਰੇ।

ਸਕਾਰੇ ॥ ੧੦ ॥ ਸਾਵਧਾਨ ਬਨਿ ਸ਼ਸਤ੍ਰਨਿ ਧਾਰੀ। ਪਹਿਰਾ ਦੀਜੈ ਜਾਮਨਿ ਸਾਰੀ'। ਮੱਤ* ਹਰੀ ਕੋ ਸੁਨਤਿ ਵਖਾਨੈਂ[1]। 'ਇਹਾਂ ਨ ਹਮ ਕਿਸ ਤੇ ਡਰ ਮਾਨੈਂ ॥੧੧॥ ਤੁਮ ਭੀ ਨਹਿ ਕੀਜੋ ਚਿਤ ਸ਼ੰਕਾ। ਸੁਪਤਹੁ ਨਿਸ ਮਹਿ ਹੀਨ ਅਤੰਕਾ'। ਪੁਨ ਗੁਰ ਬੋਲੇ 'ਕਾਰ ਜ਼ਰੂਰ[2]'। ਪਹਿਰਾ ਦੈਬੋ ਬਨਹਿ ਹਜ਼ੂਰ' ॥੧੨॥ ਮੂਢਨਿ ਬਹੁਰ ਨ ਮਾਨਨੋਂ ਬੈਨ। 'ਹਮਰੇ ਗ੍ਰਾਮ ਤ੍ਰਾਸ ਕਿਸ ਹੈ ਨ। ਸੁਪਤਿ ਜਥਾ ਸੁਖ ਰਾਤਿ ਬਿਤਾਵਹੁ। ਨਾਹਿਨ ਕੋ ਸ਼ੰਕਾ ਮਨ ਲਾਵਹੁ'॥੧੩॥ਸੁਨਿ ਸਤਿਗੁਰ ਤਿਨ ਬਾਤ ਬੁਝਾਈ। 'ਹਮਰੇ ਸੰਗ ਸਿੰਘ ਸਮੁਦਾਈ। ਹੋਵੈਂ ਸੁੱਖਾ ਛਕਿ ਮਸਤਾਨੇ†।ਨਹੀਂ ਨਿਸਾ ਮਹਿ ਜਾਗੂਨ ਠਾਨੈਂ ॥ ੧੪॥ਜੇ ਚਾਕਰ ਬੈਰਾੜ ਘਨੇਰੇ। ਰਾਠ ਧਾੜਵੀ ਸਮ ਹਮ ਹੇਰੇ।ਪ੍ਰੇਮ ਨ ਮਨ ਮਹਿੰ,ਭੈ ਨਹਿ ਮਾਨੈ। ਅਪਨੀ ਇੱਛਾ ਕਾਰਜ ਠਾਨੈਂ'॥੧੫॥ ਸੁਨਤਿ ਹਰੀ ਕੋ ਗੁਰ ਕੀ ਬਾਤ। ਮਾਨੀ 'ਪਹਿਰਾ ਦੋਂ ਹਮ ਰਾਤਿ'। ਮੱਸਤਕ ਟੇਕਿ ਗਏ ਨਿਜ ਡੇਰੇ। ਡੋਗਰ[3] ਦਾਸ ਹੁਤੇ ਤਿਨ ਕੇਰੇ ॥ ੧੬ ॥ ਤਿਨ ਕੇ ਸਾਥ ਸੁ ਗਿਰਾ ਉਚਾਰੀ। 'ਗੁਰ ਢਿਗ ਪਹੁੰਚਹੁ ਨਿਜ ਨਿਜ ਵਾਰੀ। ਪਹਿਰਾ ਦੀਜੈ ਜਾਗ੍ਰਤ ਰਹੀਅਹਿ। ਸਗਰੀ ਨਿਸ ਨਹਿੰ ਨਿੰਦ੍ਰਾ ਲਹੀਅਹਿ'॥੧੭॥ਸਤਿਗੁਰ ਕਰਿ ਕੈ ਖਾਨ ਰੁ ਪਾਨ। ਸਗਲ ਸਿੰਘ ਸੁਪਤੇ ਸੁਖ ਠਾਨਿ। ਡੋਗਰ ਆਇ ਗੁਰੂ ਢਿਗ ਠਾਢੇ। ਚਹੁੰਦਿਸ਼ਿ ਖਰੇ ਭਏ ਹਿਤ ਪਹਿਰੇ ॥ ੧੮ ॥ ਪਹਿਰ ਜਾਮਨੀ ਬੀਤੀ ਜਬੈ। ਸ਼੍ਰੀ ਮੁਖ ਤੇ ਊਚੇ ਕਹਿ ਤਬੈ। 'ਖਰੋ ਹਰੀ ਕਾ ਜਾਗ੍ਰਤ ਕੋਈ ? ਪਹਿਰਾ ਦੇਨਿ ਆਇ ਕਿ ਨ ਕੋਈ ?' ॥ ੧੯ ॥ ਕਹਤਿ ਭਏ 'ਹਮ ਡੋਗਰ ਆਏ। ਹਿਤ ਪਹਿਰੇ ਕੇ ਤਿਨਹੁੰ ਪਠਾਏ। ਸਭਿ ਜਾਗ੍ਰਤਿ ਹੈਂ ਬਨਿ ਸਵਧਾਨ। ਸੁਪਤਹੁ ਆਪ ਗੁਰੂ ਭਗਵਾਨ !' ॥ ੨੦ ॥ ਬਖਸ਼ਿਸ਼

[1]ਅਸਤੇ ਹੋਏ ਹਰੀ ਕਿਆਂ ਨੇ ਮੁਲਕੇ ਕਿਹਾ। (ਅ) ਮਤਿ ਹਰੀਕੇ=ਹਰੀ ਮਤ ਵਾਲਿਆਂ ਭਾਵ ਮੂਰਖਾਂ ਨੇ ਕਿਹਾ। [2]ਜ਼ਰੂਰੀ ਕੰਮ ਹੈ। [3]ਇਕ ਜਾਤ ਜੋ ਅਕਸਰ ਰੁੱਜਰਾਂ ਦਾ ਕੰਮ ਕਰਦੇ ਹਨ। ਪਿੱਛਾ ਰਜਪੂਤੀ ਹੈ, ਤੇ ਅਕਸਰ ਮੁਸਲਮਾਨ ਹਨ। ਡੋਗਰਾ ਜਾਤ ਇਨ੍ਹਾਂ ਤੋਂ ਵੱਖਰੀ ਹੈ, ਏਹ ਪਹਾੜੀ ਰਾਜਪੂਤ ਹਨ ਤੇ ਹਿੰਦੂ ਹਨ। *ਪਾ:—ਮਹਿਤ। †ਇਹ ਕਦੇ ਨਹੀਂ ਹੋ ਸਕਦਾ ਕਿ ਐਨੇ ਕਰੜੇ ਸਮੇਂ ਜਦੋਂ ਕਿ ਅਜੇ ਬੀ ਤੁਰਕ ਦਲ ਦੇ ਅਚਾਨਕ ਆ ਪੈਣ ਦਾ ਅੰਦੇਸ਼ਾ ਹੈ ਸਿੰਘ ਮਸਤਾਨੇ ਹੋ ਜਾਂਦੇ ਹੋਣ, ਨਾਂ ਹੀ ਡੇਰਾ—ਚਾਹੇ ਚਾਕਰ ਸਨ—ਪਹਿਰਿਓਂ ਘੁੱਸ ਸਕਦੇ ਸਨ। ਏਹ ਦੋ ਕਾਰਨ ਗੁਰੂ ਜੀ ਦੇ ਕਹੇ ਹੋਏ ਨਹੀਂ ਹੋ ਸਕਦੇ। ਥਕੇ ਹੋਣ ਕਰਕੇ ਖਾਲਸੇ ਦੇ ਆਰਾਮ ਦੀ ਲੋੜ ਚਾਹੇ ਕਾਰਨ ਹੋਵੇ। ਅਸਲ ਬਾਤ ਇਹ ਹੈ ਕਿ ਉਸ ਦੇਸ਼ ਦੇ ਵਾਸੀ ਦੇਸ਼ ਦੇ ਜਾਲੂ ਤੇ ਦੇਂਤੀ ਹੋਏ ਉਨ੍ਹਾਂ ਦਾ ਪਹਿਰਾ ਬਧੇਰੇ ਸੁਖਦਾਈ ਹੈ। ਤੀਜੇ ਇਸ ਬਹਾਨੇ ਗੁਰੂ ਜੀ ਮੇਹਰ ਕਰੀ ਚਾਹੁੰਦੇ ਸਨ। ਦੇਖੋ ਏਸੇ ਅੰਸ਼ ਦਾ ਅੰਕ ੨੧ ਤੇ ੩੦।

ਕਰਨੋ ਚਹਤ ਹੈਂ ਕੋਈ। ਭਾਗ ਬਿਨਾ ਕਿਮ ਪ੍ਰਾਪਤਿ ਹੋਈ। ਆਧੀ ਰਾਤਿ ਬਿਤੀ ਜਬਿ ਜਾਨੀ। ਉਚੀ ਧੁਨਿ ਤੇ ਪ੍ਰਭੂ ਬਖਾਨੀ ॥ ੨੧ ॥ 'ਆਇ ਕਿ ਨਹੀਂ ਹਰੀ ਕਾ ਕੋਈ ? ਹਿਤ ਸੋਝੀ ਲੈਬੇ ਇਤ ਸੋਈ'[1]। 'ਹਮ ਭੋਗਰ ਠਾਢੇ ਤਿਨ ਦਾਸ । ਪਹਿਰਾ ਦੇਤਿ ਜਾਗਤੇ ਪਾਸ॥ ੨੨ ॥ ਸੋ ਨਿਸ ਬਿਖੈ ਹੋਤਿ ਮਦ ਪਾਨੀ। ਸੁਪਤੇ ਸਦਨ ਬਿਖੈ ਸੁਖ ਠਾਨੀ। ਦਾਸ ਤਿਨਹੁੰ ਕੋ ਤਥਾ ਤੁਮਾਰੇ। ਹਮ ਸਵਧਾਨ ਖਰੇ ਅਬਿ ਸਾਰੇ'॥੨੩॥ ਪੁਨ ਤ੍ਰਿਸ਼ਨਿ ਹੁਇ ਰਾਤਿ ਬਿਤਾਈ। ਜਾਮ ਰਹੀ ਜਬਿ ਕਹਨੋ ਗੁਸਾਈਂ । 'ਆਇ ਕਿ ਨਹੀਂ ਹਤੇ ਕਾ ਅਬੈ।ਲੈਬੈ ਹਿਤ ਪਹਿਰੇ ਸੁਧਿ ਸਬੈ' ॥੨੪॥ ਪੁਨ ਭੋਗਰ ਬੋਲੇ 'ਹਮ ਅਹੈਂ। ਪਹਿਰਾ ਦੇਂ, ਸਵਧਾਨੀ ਰਹੈਂ। ਇਸ ਛਿਨ ਕੌਨ ਹਰੀ ਕਾ ਆਵੈ। ਪੀ ਪੀ ਮਦ ਘਰ ਮਹਿੰ ਸੁਪਤਾਵੈਂ ॥ ੨੫ ॥ ਹਮ ਹਜੂਰ ਰਾਵਰ ਕੇ ਖਰੇ। ਆਗਯਾ ਦੇਹੁ ਤਥਾ ਅਬਿ ਕਰੈਂ। ਸੇਵਾ ਕਰਿ ਹੈਂ ਸਰਬ ਪ੍ਰਕਾਰੀ। ਹਮ ਭੋਗਰ ਸਗਰੇ ਅਨੁਸਾਰੀ'॥੨੬॥ ਸੁਨਿ ਕਰਿ ਬਿਨੈ ਸਮੇਤ ਕ੍ਰਿਪਾਲਾ। ਦੀਨਸਿ ਬਰ ਤਿਨ ਕੌ ਤਤਕਾਲਾ। 'ਬਸਦੇ ਰਹਹੁ ਤੀਰ ਇਸਨਈ[2]। ਨਈ ਚੌਧ੍ਰਤਾ ਤੁਮ ਕੌ ਦਈ ॥੨੭॥ ਨੈਂ ਕੇ ਤੀਰ ਤੀਰ ਜੌ ਦੇਸ਼। ਹੋਇ ਤੁਹਾਰੋ ਦੇਸ਼ ਅਸ਼ੇਸ਼'। ਸੁਨਿ ਕ੍ਰਿਪਾਲ ਤੇ ਬਖਸ਼ਿਸ਼ ਬਾਨੀ। ਨਿਕਟ ਆਇ ਸਭਿ ਬੰਦਨ ਠਾਨੀ ॥ ੨੮ ॥ 'ਰਾਵਰਿ ਕੇ ਬਚ ਸਦਾ ਸਥਿਰ ਹੈਂ। ਦੇਖਿ ਦੀਨ ਕੋ ਬਖਸ਼ਨ ਕਰਿ ਹੈਂ'। ਤਬਿ ਤੇ ਦਿਨ ਪ੍ਰਤਿ ਭੋਗਰ ਦੇਸ਼। ਸਨੈ ਸਨੈ ਹੁਇ ਗਯੋ ਅਸ਼ੇਸ਼*॥ ੨੯ ॥ ਮੂਢ ਹਰੀ ਕੋ ਸਕਹਿ ਨ ਲੇਖ। ਗੁਰ ਚਿਤ ਚਹਤਿ ਰਹੇ ਕੁਛ ਦੇਖ। ਸੌਚ ਸ਼ਨਾਨ ਠਾਨਿ ਕਰਿ ਫੇਰ। ਚਢਿ ਪ੍ਰਭੂ ਚਾਲੇ ਹੋਤਿ ਸਬੇਰ ॥ ੩੦ ॥ ਕੇਤਿਕ ਕੋਸ ਉਲੰਘ ਕਰਿ ਗਏ। ਬਿਚ ਉਦਿਆਨ ਉਤਰਤੇ ਭਏ। ਬੱਦ੍ਰੀ ਬਡੋ ਤਰੋਵਰ ਖਰਨੋ। ਤਿਸ ਕੋ ਤਰੇ ਸਿਵਰ ਗੁਰ ਕਰਨੋ ॥੩੧॥ ਏਕ ਰਾਤਿ ਤਹਿੰ ਬਸੇ ਬਿਤਾਈ। ਪ੍ਰਭੂ ਪੁਨ ਚਢੇ ਪ੍ਰਾਤਿ ਹੁਇ ਆਈ। ਕੇਤਿਕ ਕੋਸ ਕੀਨਿ ਪ੍ਰਸਥਾਨਾ। ਜਾਇ ਪਹੁੰਚੇ ਤਬਿ ਇਕ ਥਾਨਾ ॥ ੩੨ ॥ ਗ੍ਰਾਮ ਵਜੀਦ ਪੁਰੇ† ਤਿਸ ਕਾਲਾ। ਸੈਨ ਸਮੇਤ ਸਿਵਰ ਕੋ ਘਾਲਾ। ਉਤਰੇ ਬੈਧ

[1]ਇਥੇ (ਪਹਿਰੇ ਦੀ) ਸੇਵਾ ਲੈਣ ਲਈ ਕੋਈ ਹਰੀ ਕਾ ਆਇਆ ਹੈ ਕਿ ਨਹੀਂ ? [2]ਇਸ ਨੈਂ ਦੇ ਕੰਢੇ। [ਏਹ ਭੋਗਰ ਸਤਲੁਜ ਦੇ ਕੰਢੇ ਕੰਢੇ ਫੀਰੋਜ਼ਪੁਰ ਦੇ ਜ਼ਿਲੇ ਵਿਚ ਵਸਦੇ ਹਨ]।

*ਤਬਾ: ਖਾ: ਵਿਚ ਲਿਖਿਆ ਹੈ ਉਨ੍ਹਾਂ ਨੇ ਘੋੜਾ ਫੇਰਕੇ ਦੋ ਪਿੰਡਾਂ ਦੀ ਜ਼ਮੀਨ ਵਲ ਲਈ। ਦੋ ਟਾਹਲੀਆਂ ਭਦ ਦੀਆਂ ਖੜੀਆਂ ਹਨ ਜਿਨ੍ਹਾਂ ਨੂੰ ਛੱਤੂ ਸੈਮੂ ਦੀਆਂ ਟਾਹਲੀਆਂ ਕਹਿੰਦੇ ਹਨ, ਏਹ ਭੋਗਰਾਂ ਨੇ ਮੇੜ੍ਹੀਆਂ ਗੱਡੀਆਂ ਸਨ। †ਬਾਜ਼ੀਦਪੁਰ, ਫੀਰੋਜ਼ਪੁਰ ਛਾਵਨੀ ਤੋਂ ਚਾਰ ਮੀਲ ਪੂਰਬੋਤਰ ਦਿਸ਼ਾ ਵਲ, ਲੁਧਿਆਣੇ ਵਾਲੀ ਜਰਨੈਲੀ ਸੜਕ ਤੇ ਹੈ।

ਤੁਰੇਗਮ ਦਏ। ਸਿੰਘਗੁਰੂ ਢਿਗ ਆਵਤਿ ਭਏ॥ ੩੩ ॥ 'ਪਾਤਸ਼ਾਹ! ਇਤ-ਆਵਨ ਕਰੇ। ਪਹੁੰਚੇ ਇਹਾਂ ਕੁਸੂਰਹਿ ਤਰੇ।ਬਜਹਿ* ਨੌਬਤਾਂ ਇਸ ਪੁਰਿ ਬਾਈ[1]†। ਬਸੈ ਪਠਾਨ ਚਮੂੰ ਸਮੁਦਾਈ[2] ॥ ੩੪ ॥ ਸ਼੍ਰੀ ਮੁਖ ਤੇ ਫੁਰਮਾਵਨ ਕਰਸੋ। 'ਤੁਰਕਨ ਤੇਜ ਭੁਵੱਖਤ ਹਰਸੋ'। ਕਾਨੋ ਕਾਛੇ‡ਗ੍ਰਾਮ ਬਡੇਰੇ। ਤਹਿੰ ਉਪਜਹਿਗੋ ਸਿੰਘ ਘਨੇਰੇ ॥ ੩੫ ॥ ਬਹੁਤ ਨੌਬਤਾਂ ਬਜੈਂ ਹਮਾਰੀ। ਕੋਤਿਕ ਦਿਨ ਮਹਿੰ ਤਿਨਹੁੰ ਮਝਾਰੀ[3]।ਇਮ ਬਤਰਾਵਤਿ ਤਿਸ ਥਲ ਖਰੇ। ਤੀਤਰ ਇਕ ਅਵਾਜ ਤਬਿ ਕਰੇ ॥ ੩੬ ॥ ਸੁਨਿ ਕ੍ਰਿਪਾਲ ਭਾਖਸੋ ਤਿਹ ਸਮੈ।'ਜਾਂ ਬੋਲਸੋ ਤਾਂ ਲੱਧਾ ਹਮੈ'।ਹਯ ਪਰ ਤਬਿ ਆਰੋਹਨਿ ਹੋਏ। ਕੀਨਿ ਪਯਾਨੋ ਸ਼ੀਘ੍ਰ ਸੁ ਜੋਏ ॥ ੩੭ ॥ ਛੋਡਸੋ ਤਿਸ ਕੇ ਬਾਜ ਪਿਛਾਰੇ। ਕਰੀ ਨ ਝਪਟ ਨ ਤਿਸ ਕੋ ਮਾਰੇ।ਪੁਨ ਕਹਿ ਕਰਿ ਕੂਕਰ ਛੁਟਵਾਏ। ਪਿਖਿ ਤੀਤਰ ਕੋ ਪੀਛੇ ਧਾਏ ॥ ੩੮ ॥ ਝਾਰਨ ਬਿਖੈ ਜਾਇ ਕਰਿ ਬਰਸੋ। ਬਹੁਰ ਨਿਕਾ-ਰਸੋ ਉਡ੍ਡਿਬੋ ਕਰਸੋ। ਪੀਛੇ ਕੋਤਿਕ ਸਿੰਘ ਨ ਸਾਥ। ਚਲੇ ਜਾਹਿ ਤੁਰਨ ਜਗਨਾਥ॥੩੯॥ ਕਰਤਿ ਬੇਗ ਤੇ ਜਾਇ ਉਡਾਰੀ। ਥਕਤਿ ਛਪਹਿ ਪਿਖਿ ਝਾਰਨ ਝਾਰੀ[4]। ਬਹੁਤ ਬਿਲੋਕਹਿੰ ਖੋਜਨ ਕਰੈਂ। ਨਿਕਸਤਿ ਹੀ ਉਡ੍ਡ ਕਰਿ ਚਲਿ ਪਰੈ ॥੪੦ ॥ ਦਬਕਹਿ ਬਹੁਰ ਥਾਂਇ ਕੋ ਪਾਇਝਾਰੀ ਝਾਰਨਿ ਝਾਰਹਿੰ ਜਾਇ[5]। ਕਈ ਕੋਸ ਇਸ ਬਿਧਿ ਚਲਿ ਗਏ। ਥਕਤਿ ਤੁਰੰ-ਗਮ ਭੀ ਤਬਿ ਭਏ ॥ ੪੧ ॥ ਪਕਰਸੋ ਜਾਇ[6] ਜਤਨ ਬਹੁ ਕਰਿਕੈ। ਕਹਿ ਕਰਿ ਪਰ ਉਖਰਾਇ ਸੁਧਰਿ ਕੈ[7]। ਪੁਨ ਛੁਰਵਾਯਹੁ ਤੀਤਰ ਆਗਾ। ਬਾਜ ਜਿਯਤ ਕੋ ਭੱਖਨਿ ਲਾਗਾ॥੪੨॥ਤੋਰਿ ਤੋਰਿ ਆਮਿਖ ਤਿਸ ਕੇਰਾ। ਖਾਇ ਜਾਤਿ ਦੇ ਕਸ਼ਟ ਬਡੇਰਾ। ਅਪਨਿ ਹਜ਼ੂਰ ਖੁਲਾਵਹਿੰ ਖਰੇ। ਪਲ[8] ਬੋਟੀ

---

[1]ਇਸ ਨਗਰ ਭਾਵ ਕਸੂਰ ਵਿਚ ਬਾਈ ਨੌਬਤਾਂ ਵਜਦੀਆਂ ਹਨ, ਭਾਵ ਬਾਈ ਸਰਦਾਰ (ਪਠਾਣਾਂ ਦੇ) ਰਹਿੰਦੇ ਹਨ। ਸਾਖੀਆਂ ਦੀ ਪੋਥੀ ਵਿਚ ਐਉਂ ਲਿਖਿਆ ਹੈ:—ਅਗੇ ਡੇਰਾ ਵਜੀਦ ਪੁਰ ਹੋਇਆ। ਸਿਖਾਂ ਕਹਿਆ ਜੀ ਪਾਤਸ਼ਾਹ ਕਸੂਰ ਦੇ ਹੇਠ ਆਏ ਉਤਰੇ ਹਾਂ। ਪਾਤਸ਼ਾਹ ਬਾਈ ਨੌਬਤਾਂ ਇਨ੍ਹਾਂ ਕੀਆਂ ਵਜਦੀਆਂ ਹਨਿ ਕਸੂਰ ॥ ਗੁਰੂ ਜੀ ਬਚਨ ਕੀਤਾ, ਹਮਾਏ ਕਾਨੇ ਕਾਛੇ ਵਜਣਗੀਆਂ ਨੌਬਤਾਂ।[2]ਅੱਗੇ ਨੂੰ ਦੂਰ ਕਰ ਦਿੱਤਾ ਹੈ। [3]ਬੱਕ ਜਾਂਦਾ ਹੈ ਤਾਂ ਬਹੁਤ ਝਾੜੀਆਂ ਭਾਵ ਨਿੱਕਣੀਆਂ ਝਾੜਾਂ ਵੇਖਕੇ ਛਪ ਜਾਂਦਾ ਹੈ। [4]ਸਮੂਹ ਝਾੜੀਆਂ ਨੂੰ ਝਾੜਦੇ ਜਾਂਦੇ ਹਨ। [5]ਜਾ ਫੜਿਆ। [6]ਚੰਗੀ ਤਰ੍ਹਾਂ ਖੰਭ ਉਖਾੜੇ। [7]ਮਾਸ। *ਪਾਃ—ਜਬਹਿ। ਪਰ ਸਾਖੀ ਪੋਥੀ ਵਿਚ 'ਬਜਹਿ' ਪਾਠ ਹੈ। †ਪਾਃ—ਬਾਈ। ‡ਕਾਨ੍ਹੇ ਇਕ ਸ਼ਹੀਦਗੰਜ ਸਿੰਘਾਂ ਦਾ ਹੈ ਜੋ ਇਕ ਭੋਰੇ ਵਿਚ ਹੈ। ਇਹ ਪਿੰਡ ਲਾਹੌਰ ਤੇ ਕਸੂਰ ਜਾਣ ਵਾਲੀ ਪੱਕੀ ਸੜਕ ਪਰ ਹੈ।

ਕਾਟਤਿ ਭੁਖਿ ਕਰੇ ॥ ੪੩ ॥ ਦਾਨ ਸਿੰਘ ਬੋਲਯੋ ਪਿਖਿ ਠਾਢੋ'ਆਪ ਪ੍ਰਭੂ ਤੁਮ ਹੋ ਬਡ ਡਾਢੋ।ਕੋਇ ਨ ਕੁਛ ਕਹਿ ਸਾਕਹਿ ਕੈਸੇ। ਅਬਿ ਡਾਢੀ ਕ੍ਰਿਤ ਕੀਨਸਿ ਜੈਸੇ ॥ ੪੪ ॥ ਇਤਨੀ ਕੀਨਿ ਦੌਰਿ ਇਸ ਬੇਰਾ। ਕਹਾਂ ਸ਼ੇਰ ਕੋ ਹੈਰਿ ਅਖੇਰਾ। ਇਕ ਤੀਤਰ ਕੇ ਧਾਇ ਪਿਛਾਰੇ। ਦਿਏ ਹੁਸਾਇ ਤੁਰੰਗਮ ਸਾਰੇ ॥੪੫॥ ਜੋ ਸ਼ਿਕਾਰ ਕੀ ਚਾਹ ਕਰੈਤੇ। ਤੀਤਰ ਸਹੋ ਅਨੇਕ ਹਨੈਤੇ'। ਸ਼੍ਰੀ ਮੁਖ ਤੇ ਕਹਿ ਤਿਹ ਸਮੁਝਾਯੋ।'ਦਾਨ ਸਿੰਘ ! ਸੁਨੀਅਹਿ ਜਿਮ ਘਾਯੋ' ॥ ੪੬ ॥ ਨਹੀਂ ਚਾਹੁ ਕੁਛ ਕਰਨਿ ਸ਼ਿਕਾਰਾ। ਇਸ ਲਗਿ ਕਾਰਜ ਹੁਤੋ ਹਮਾਰਾ'। ਆਸ਼ੈ ਜਬਿ ਗੰਭੀਰ ਸੁਨਿ ਪਰੇ। ਦਾਨ ਸਿੰਘ ਪੁਨ ਬੂਝਨ ਕਰੇ ॥ ੪੭ ॥ 'ਪਾਤਿਸ਼ਾਹੁ ! ਦਿਹੁ ਸਕਲ ਸੁਨਾਏ। ਕਿਸ ਕਾਰਨ ਤੇ ਏਤਿਕ ਧਾਏ?'।ਸ਼੍ਰੀ ਮੁਖ ਕਹਯੋ'ਸੁਨਹੁ ਇਸ ਕਾਜ।ਤੀਤਰ ਜਾਟ ਬਾਣੀਆਂ ਬਾਜ ॥੪੮ ॥ ਪੂਰਬ ਜਨਮ ਹੁਤੇ ਨਰ*ਏਹੀ।ਜਾਟ ਕਰਜ਼ ਲੇ ਬਨੀਏ ਤੇ[2] ਹੀ। ਅਪਰ ਗ੍ਰਾਮ ਮਹਿ ਬਸਯੋ ਸੁ ਜਾਇ। ਬਨੀਏ ਗਹਯੋ ਲਗਯੋ ਕਬਿ ਦਾਇ ॥੪੯॥–ਦਰਬਦਿਏ ਬਿਨ ਤਜੈਂ ਨ ਤੋਹੀ।ਦਗ਼ਾ ਗਯੋਕਰਿਕੈ ਸੰਗ ਮੋਹੀ–। ਜਾਟ ਕਹੈ–ਅਬਿਕੈ ਦਿਹੁ ਛੋਰਿ।ਦੇਵੋਂ ਲਗਿ ਬਿਰਾਟਕਾ ਤੋਰ–॥੫੦॥ਸੁਨਿ ਬਨੀਆ ਕਹਿ–ਜ਼ਾਮਨ ਦੀਜੈ। ਛੁਟਿ ਕਰਿ ਜਾਹੁ ਸਦਨ ਮਗ ਲੀਜੈ–। ਕਹੈ ਜਾਟ–ਕੋ ਜਾਮਨ ਮੋਰੋ?ਗੁਰ ਬਿਨ ਇਹ ਠਾਂ ਆਨ ਨ ਹੋਰੋਂ–॥੫੧॥ ਸੁਨਿ ਬਨੀਆ ਕਹਿ–ਧਰਮ ਰਖੀਜੈ। ਗੁਰ ਕੋ ਹੀ ਜਾਮਨ ਕਰਿ ਦੀਜੈ–। ਮੁਝ ਕੋ ਦੇ ਜਾਮਨ ਛੁਟਿ ਗਯੋ।ਨਹਿੰ ਧਨ ਦਿਯੋ,ਮ੍ਰਿਤਕ ਪੁਨ ਭਯੋ॥੫੨॥ ਅਹੈ ਬਾਜ ਕੋ ਪੂਰਬ ਗਯਾਤਾ। ਹਮਰੋ ਹਾਥ ਸਪਰਸੈ ਗਾਤਾ।ਨਹਿੰ ਤੀਤਰ ਕੋ ਇਸ ਨੇ ਮਾਰਾ। ਲੈ ਹੌਂ ਜਾਮਨ ਤੇ ਨਿਰਧਾਰਾ ॥੫੩॥ ਹਮਨੈ ਅਪਨਿ ਜਾਮਨੀ ਲਾਹੀ।ਜਿਯਤਿ ਦਿਯੋਗਹਿਵਹਿ ਵਹਿ ਖਾਹੀ†'।ਸੁਨਿਕਰਿ ਦਾਨ ਸਿੰਘ ਕਰ ਜੋਰੇ। ਪਰਯੋ ਚਰਨ ਪਰ ਪ੍ਰਭੂ ਨਿਹੋਰੇ ॥੫੪॥'ਸਨਮੁਖ ਬੋਲਯੋ ਹੈ ਗੁਰ ਭੂਲਾ। ਬਖਸ਼ੋ ਮੋਹਿ ਦਾਸ ਅਨਕੂਲਾ'। 'ਦਾਨ ਸਿੰਘ ਕਯੋਂ ਚਿੰਤ ਅਧੀਨ। ਉੱਤਰ ਹੀ ਤੈਂ ਬੂਝਨ ਕੀਨ'॥੫੫॥ਦਾਨ ਸਿੰਘ ਪੁਨ ਮਸਤਕ ਟੇਕਾ‡।ਤੁਮਰੀ ਖੁਸ਼ੀ ਚਹੈਂ ਇਹ ਏਕਾ‡।ਚਢਿ ਤਹਿੰ ਤੇ ਪਹੁੰਚੇ ਨਿਜ ਡੇਰੇ§।

[1]ਡਾਢ, ਜਿਸ ਕਾਰਨ ਕਰਕ ਇਹ ਇਉਂ ਮਰਵਾਇਆ ਹੈ। [2]ਤੋਂ। *ਪਾਃ–ਅਬ।

†ਇਸ ਸਾਖੀ ਦਾ ਵੇਰਵਾ ਅਸਲ ਢਾਕਿਆ ਤੋਂ ਕੁਛ ਵਿਲੱਖਣ ਹੋਵੇ ਯਾ ਠੀਕ ਇਸੇ ਤਰ੍ਹਾਂ ਪਰ ਡਾਢ ਇਸ ਦਾ ਇਹ ਹੈ ਕਿ ਸਿੱਖ ਕਦੇ ਕੌਲ ਕਰਕੇ ਫੇਰ ਨਾ ਮੁੱਕਨੇ। ਦੂਸਰੇ ਦੇ ਭਰੋਸਾ ਕਰ ਲੈਣ ਨੂੰ ਛਲ ਨਾਲ ਨਾ ਗੁਵਾਵੇ। ‡ਪਾਃ–ਟੇਕਾ।

§ਇਹ ਬਜ਼ੀਦਪੁਰ ਵਾਲਾ ਪ੍ਰੇਮ ਬੀ ਸਾਖੀਆਂ ਵਾਲੀ ਪੋਥੀ ਵਿਚੋਂ ਹੈ।

ਖਾਨ ਪਾਨ ਕੀਨਸਿ ਤਿਸ ਬੇਰੇ ॥ ੫੬॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਤੀਤਰ' ਪ੍ਰਸੰਗ ਬਰਨਨੰ ਨਾਮ ਚੋਦਸਮੋ ਅੰਸੂ ॥ ੧੪ ॥

੧੫. [ਘੋਗੜ ਉਧਾਰ। ਹੁਕਮ ਨਾਥ]।

ਦੋਹਰਾ ॥ ਨਿਸ ਬਿਤਾਇ ਕਰਿ ਸਤਿਗੁਰੂ ਕੀਨੋ ਸੌਚ ਸ਼ਨਾਨ। ਜ਼ੀਨ ਹਯਨਿ ਪਰ ਪਾਇ ਕਰਿ ਚਢੇ ਕਿਧੌ ਪ੍ਰਸਥਾਨ ॥ ੧ ॥ ਚੌਪਈ ॥ ਸਤਿਗੁਰ ਘੋਰੇ ਕੀ ਤ੍ਰੈ ਮੇਖ[1]। ਲਗੀ ਰਹੀ ਤਿਸ ਥਾਨ ਅਸ਼ੇਖ। ਜੰਛ ਹਰੇ ਸੋ ਹੋਵਤਿ ਭਏ। ਅਬਿਲੋ ਖਰੇ ਪਿਖੇ ਜੋ ਗਏ*॥੨॥ਸਿਖ ਸੰਗਤਿ ਤਹਿਂ ਬੰਦਨ ਕਰੈ। ਤਿਨ ਕੋ ਦਰਸ਼ਨ ਭੀ ਅਘ ਹਰੈ। ਇਮ ਸ਼੍ਰੀ ਪ੍ਰਭੁ ਬਿਚਰਤਿ ਫਿਰਿ ਆਏ। ਪਹੁੰਚਿ ਮੁਕਤਿਸਰ ਸਿਵਰ ਲਗਾਏ ॥ ੩ ॥–ਹੋਇ ਭਵਿੱਖਤ ਮਹਿਂ ਇਹ ਮਹਾਂ।ਸਿੱਖ ਸ਼ਨਾਨਹਿਂ ਫਲ ਕੋ ਲਹਾ–।ਖਾਨ ਪਾਨ ਕਰਿ ਨਿਸਾ ਬਿਤਾਈ। ਸੌਚ ਸ਼ਨਾਨੇ ਕੀਨਿ ਚਢਾਈ ॥੪॥ †ਗ੍ਰਾਮ ਰੁਪਾਲੇ ਚਲਿ ਕਰਿ ਆਏ। ਉਤਰੇ ਤਹਾਂ ਤੁਰੰਗ ਲਗਾਏ।ਸੁੱਖਾ ਅਰੁ ਅਛੀਮ ਛਕਿ ਕਰਿਕੈ। ਬਿਚਰਤਿ ਇਤ ਉਤ ਧਨੁ ਸਰ ਧਰਿਕੈ॥੫॥ ਥਲ ਉਤੰਗ ਇਕ ਘੋਗੜ[2] ਹੇਰਾ। ਤੀਰ ਮਾਰਿ ਤਿਸ ਕੋ ਹਤਿ ਗੇਰਾ। ਜੋਰਾ ਸਿੰਘ ਖਰੋ ਤਬਿ ਪਾਸੀ। 'ਪ੍ਰਭੁ ਜੀ ਘੋਗੜ ਕੀਨਿ ਬਿਨਾਸ਼ੀ ॥ ੬ ॥ ਇਹ ਕਨੋਂ ਹਤਨੋ ਕਾਮ ਨਹਿ ਐਹੈ। ਇਮ ਹੀ ਪਰਨੋ ਰਹੈ, ਕੋ ਖੈਹੈ[3] ? ਇਸ ਕੇ ਮਾਰਨ ਕੋ ਕਜਾ ਕਾਰਨ ? ਪਾਤ-ਸ਼ਾਹੁ ਪ੍ਰਭੁ ਕਹਹੁ ਉਚਾਰਨ' ॥ ੭ ॥ ਸ਼੍ਰੀ ਮੁਖ ਤੇ ਕਹਿਕੈ ਸਮੁਝਾਯੋ। 'ਸੋ ਤਨੁ ਘੋਗੜ ਕੋ ਇਨ ਪਾਯੋ। ਪ੍ਰਥਮ ਨ੍ਰਿਪਤਿ ਥੋ ਜੁਕਤ ਜਮੱਯਤ[4]। ਸਿੱਖ ਗ਼ਰੀਬ ਏਕ ਇਸ ਰੱਯਤਿ ॥ ੮ ॥ ਬਸਤੋ ਕੇਤਿਕ ਸਮਾ ਬਿਤਾਏ। ਇਕ ਦਿਨ ਸਿਖ ਕੋ ਮਨ ਇਮ ਆਏ। ਗੁਰ ਹਿਤ ਚਾਹਨੋ ਕਰਨਿ ਅਹਾਰਾ। ਸਕਲ ਭਾਂਤਿ ਸੋਂ ਕੀਯਸਿ ਤਯਾਰਾ ॥ ੯ ॥ ਸਿੱਖਨਿ ਕੋ ਨਿਉਂਦਾ ਤਿਨ ਦੀਯੋ। ਨ੍ਰਿਪ ਭੀ ਸਿੱਖ ਥੋ ਧਾਮਾ ਲੀਯੋ[5]।ਸਭਿ ਕੋ ਮੇਲ ਭਯੋ ਤਬਿ ਆਇ। ਕਰਿ ਅਰਦਾਸਹਿਂ ਭੋਜਨ ਖਾਇ ॥ ੧੦ ॥ ਸਿਖ ਕੀ ਸੁਤਾ ਅਵਸਥਾ ਤਰੁਨੀ।ਸੋ ਰਾਜਾ ਪਿਖਿ ਕੈ ਮਨ ਹਰਨੀ। ਅਪਨੇ ਸਦਨ ਗਯੋ ਨਿਸ ਪਰੀ। ਨ੍ਰਿਪ ਨਰ ਪਠੇ ਹਕਾਰਨਿ ਕਰੀ ॥੧੧॥ ਸਿਖ ਨੇ ਲਖੀ ਨਰੇਸ਼ ਖੁਟਾਈ। ਪਰਮ ਦੁਖੀ ਭਾ ਬਸ ਨ ਬਸਾਈ।ਦੇਖਿ ਪਿਤਾ ਕੋ ਪੁੱਤ੍ਰੀ ਕਹੈ।–ਕਨੋਂ ਨਾਹਕ

[1]ਤ੍ਰੈ ਕਿੱਲੀਆਂ। [2]ਗਿੱਧ ਵਰਗਾ ਇਕ ਪੰਛੀ ਜੋ ਪਿੰਡਾਂ ਦੇ ਗਿਰਦੇ ਵਸਦਾ ਤੇ ਮਲ ਖਾਂਦਾ ਹੈ। [3]ਕੌਣ ਖਾਵੇਗਾ ? [4]ਫੌਜ ਦੇ ਸਮੇਤ। [5]ਰਾਜਾ ਭੀ ਸਿੱਖ ਸੀ ਉਸ ਨੇ ਭੀ ਨਿਉਂਦਾ ਲਿਆ।

*ਇਹ ਥਿੱਟ ਅਜੇ ਤੁਕ ਮੌਜੂਦ ਹਨ। ਇਸ ਗੁਰਦ੍ਵਾਰੇ ਦਾ ਨਾਮ 'ਗੁਰੂਸਰ' ਪ੍ਰਸਿੱਧ ਹੈ।

†ਇਹ ਭੀ ਸਾਖੀ ਪੋਥੀ ਦਾ ਪ੍ਰਸੰਗ ਹੈ।

ਏਤੋ ਦੁਖ ਲਹੈਂ ॥ ੧੨ ॥ ਮੋਹਿ ਸਾਥ ਨ੍ਰਿਪ ਨਿਕਟ ਚਲੀਜੈ। ਗੁਰੂ ਕਰੈ ਸੁਖ[1], ਚਿੰਤ ਨ ਕੀਜੈ–। ਲੈ ਕਰਿ ਪਿਤਾ ਗਈ ਢਿਗ ਰਾਜੇ। ਕਹੈ ਕਿ ਐਬੇ ਸਮੋ ਨ ਆਜੇ ॥੧੩॥ ਦਿਵਸ ਆਗਲੇ ਮੈਂ ਚਲਿ ਆਵੌਂ। ਬਿਨਾ ਬੁਲਾਏ, ਨਹਿ ਠਹਿਰਾਵੌਂ[2]। ਅਪਨੋ ਨਰ ਨਹਿਂ ਕਰੋ ਪਠਾਵਨ। ਰਚੋਂ ਅਧਰਮ ਅਧਿਕ ਦੁਖ ਪਾਵਨ[3]–॥੧੪॥ ਸੁਨਿ ਰਾਜਾ ਕਹਿ–ਛਲ ਨਹਿਂ ਕਰੀਅਹਿ। ਤ੍ਰਿਆ ਚਰਿੱਤ੍ਰ ਨ ਕਛੂ ਬਿਚਰੀਅਹਿ। ਹੋਹਿਂ ਕੂਰ ਕਰਿਬੇ ਬਚ ਤੋਹੀ। ਤੌ ਸਜ਼ਾਇ ਹੈ ਆਇਸੁ ਮੋਹੀ[4]–॥੧੫॥ ਕਹਿਨ ਲਗੀ–ਮੈਂ ਰਹੌਂ ਨ ਕਾਲੀ[5]। ਤੌ ਸਜਾਇ ਕਿਮ ਹੋਇ ਬਿਸਾਲੀ*–।ਇਮ ਕਹਿ ਪਿਤਾ ਸੰਗਿ ਹਟਿ ਆਈ। ਨਿਸ ਮਹਿਂ ਬਿਖ ਲੈ ਕਰਿ ਤ੍ਰਿਸ ਖਾਈ ॥ ੧੬॥ ਮਰਨ ਸਮੈਂ ਦੀਨੋ ਇਮ ਸ੍ਰਾਪ।–ਇਹ ਮਹੀਪ ਪਾਪੀ ਸੰਤਾਪ। ਰਾਜ ਕਰਨ ਕੋ ਲਾਯਕ ਨਾਂਹੀ। ਘੋਗੜ ਤਨ ਪਾਵਹੁ ਬਨ ਮਾਂਹੀ ॥ ੧੭ ॥ ਰਹਹੁ ਇਕਾਂਕੀ ਸੰਗ ਨ ਕੋਈ। ਕਰਨ ਪਾਪ ਪੈ ਹੋ ਢਲ ਸੋਈ–। ਇਮ ਕਹਿ ਪ੍ਰਾਨ ਤਜੇ ਤਤਕਾਲਾ। ਕੇਤਿਕ ਦਿਨ ਮਹਿਂ ਭਾ ਨ੍ਰਿਪ ਕਾਲਾ ॥੧੮ ॥ ਇਕ ਸੌ ਦੋਹਿ ਜਨਮ ਅਸ ਧਾਰੇ। ਘੋਗੜ ਹੋਤਿ ਰਹਯੋ ਨਿਰਧਾਰੇ।ਨਿਜ ਸਿਖ ਲਖਿ ਕੈ ਅਬਹਿ ਉਧਾਰਯੋ[6]। ਜਬਿ ਪ੍ਰਸੰਗ ਪ੍ਰਭੁ ਸਰਬ ਉਚਾਰਯੋ ॥ ੧੯ ॥ ਜੋਰਾ ਸਿੰਘ ਆਦਿਕ ਢਿਗ ਜੇਤੇ। ਬਿਸਮੈ 'ਧੰਨ ਧੰਨ' ਕਹਿ ਤੇਤੇ।ਨਿਸ ਮਹਿਂ ਖਾਨ ਪਾਨ ਸਭਿ ਕਰਯੋ। ਸੁਪਤੇ ਬਹੁਰ ਦਿਵਸ ਪੁਨ ਚਰਯੋ ॥ ੨੦ ॥ ਜ਼ੀਨ ਤੁਰੰਗਨ ਪਰ ਤਬਿ ਡਾਰੇ।ਹੁਇ ਅਰੂਢਿ ਪ੍ਰਭੁ ਪੰਥ ਪਧਾਰੇ।ਸੈਨਾ ਸੰਗ ਬਿਰਾਜ਼ਨ ਕੋਰੀ। ਚਾਕਰ ਰਾਖੇ ਗੁਰੂ ਅਗੋਰੀ ॥ ੨੧ ॥ ਸੁਨਿ ਸੁਨਿ ਸੁਧਿ ਕੋ ਸਿੰਘ ਜੁਝਾਰੇ। ਆਇ ਮਿਲਹਿਂ ਗੁਰ ਦਰਸ ਨਿਹਾਰੇ। ਅਧਿਕ ਭੀਰ ਦਿਨ ਪ੍ਰਤਿ ਹੁਇ ਸਾਥ। ਬਿਚਰਤਿ ਆਰੋਹੇ ਨਿਤ ਨਾਥ ॥੨੨॥ †ਕੇਤਿਕ ਕੋਸ ਉਲੰਘਤਿ ਗਏ। ਡੇਰਾ ਪਹੁੰਚਿ ਬੇਹੜੀ ਕਏ। ਹਯ ਬੈਠਾਵਨਿ ਸਗਰੇ ਕੀਨੇ। ਤ੍ਰਿਣ

[1]ਗੁਰੂ ਸੁਖ ਕਰੇਗਾ। [2]ਬਿਨਾਂ ਬੁਲੇ ਏ ਆਵਾਂਗੀ, ਅਟਕਾਂਗੀ ਨਹੀਂ, ਏਥੇ ਵਿਚ ਦੂਜਾ ਅਰਥ ਇਹ ਹੈ ਕਿ ਕਲ ਮੈਂ ਬਿਨਾ ਬੁਲਾਏ ਆਵਾਂਗੀ ਪਰ (ਤੇਰੇ ਪਾਸ) ਠਹਿਰਾਂਗੀ ਨਹੀਂ। ਮੁਰਾਦ ਇਹ ਸੀ ਕਿ ਮੈਂ ਸਰੀਰ ਛਡ ਦੇਣਾ ਹੈ, ਤੁਹ ਵਿਚ ਮੈਂ ਆਵਾਂਗੀ ਪਰ ਠਹਿਰਾਂਗੀ ਨਹੀਂ। [3]ਝੂਠਾ ਦੋਸ਼ ਕਰਾਂਗੀ ਤਾਂ ਬੜਾ ਦੁੱਖ ਪਾਵਾਂਗੀ। [4]ਇਹ ਮੇਰਾ ਹੁਕਮ ਹੈ। [5]ਕੱਲ ਨੂੰ।

*ਇਸ ਵਿਚ ਭੀ ਸ਼ਲੇਖ ਹੈ, ਮੈਂ ਕਲ ਆਉਣੋਂ ਨਹੀਂ ਰਹਾਂਗੀ ਭਾਵ ਆਵਾਂਗੀ ਫਿਰ ਮੈਨੂੰ ਬਹੁਤ ਸਜ਼ਾ ਕਿਉਂ ਦੇਵੇਗੀ। ਇਹ ਅਰਥ ਰਾਜੇ ਨੇ ਸਮਝਿਆ। ਬੀਬੀ ਦੇ ਦਿਲ ਵਿਚ ਇਹ ਅਰਥ ਸੀ ਕਿ ਮੈਂ ਕਲ (ਦੁਨੀਆਂ ਪਰ) ਨਾ ਰਹਾਂਗੀ ਭਾਵ ਮਰ ਜਾਵਾਂਗੀ ਤਾਂ ਸਜ਼ਾ ਕਿਸ ਨੂੰ ਦਿਓਗੇ।

†ਇਹ ਪ੍ਰਸੰਗ ਬੀ. ਸਾਖੀ ਪੋਥੀ ਦਾ ਹੈ।

ਈਂਧਨ ਇਕਠੇ ਕਰਿ ਲੀਨੇ ॥ ੨੩ ॥ ਏਕ ਨਾਥ ਬਡ ਅਜ਼ਮਤਵੰਤਾ। ਕਰਿ ਆਸ਼੍ਰਮ ਕੋ ਤਹਾਂ ਬਸੰਤਾ। ਆਗੇ ਇਕ ਦਿਨ ਗੁਰ ਸੋਂ ਮਿਲਿ ਕਰਿ। ਬੋਲਜੋ ਹੁਤੋ ਮਾਨ ਕੋ ਮਨ ਧਰਿ॥੨੪॥ 'ਜਗ ਮੈਂ ਗੁਰੂ ਕਹਾਵਤਿ ਫਿਰੈ। ਕਰਾਮਾਤ ਭੀ ਕੁਛ ਤਨੁ ਧਰੈ। ਜੋ ਅਜ਼ਮਤ ਕੁਛ ਦੇਹੁ ਦਿਖਾਇ। ਦੇਖੇ ਬਿਨਾ ਨ ਮਨ ਪਤਿਯਾਇ' ॥ ੨੫ ॥ ਸੁਨਿ ਗੁਰ ਕਹਜੋ ਹੁਤੋ[1] ਤਿਸ ਤਾਂਈ। 'ਛੋਰਾ ਕਰਹਿਂ ਜਬਹਿ ਤੁਵ ਬਾਈ। ਤਬਹਿ ਦਿਖਾਵਹਿਂ ਦਿਢ ਹੁਇ ਰਹੀਏ। ਅਬਿ ਦੇਖਨ ਕੋ ਨਹਿਂ ਕੁਛ ਕਹੀਏ' ॥੨੬॥ ਦੇਖਿ ਨਾਥ ਕੋ ਗਾਢ ਚਿਤਾਰੀ।—ਇਹ ਤੋ ਕਰਾਮਾਤ ਚਹਿ ਭਾਰੀ—। ਬੈਠਜੋ ਹੁਤੋ ਆਪਨੇ ਥਾਨਾ। ਤਰਕਸ਼ ਤੇ ਲੈ ਕਰਿ ਗੁਰ ਬਾਨਾ ॥੨੭॥ ਛਿਤ ਸੋਂ ਛੁਾਇ ਸੀਸ ਮੁਚ ਲਾਯੋ[2]। ਬਹੁਰ ਨਾਥ ਸੋਂ ਬਾਕ ਅਲਾਯੋ। 'ਹੁਕਮ ਨਾਥ[3] ! ਕਹੁ ਅਪਨੀ ਗਾਥਾ। ਰਾਜੀ ਅਹੈਂ ਅਨੰਦ ਕੇ ਸਾਥਾ'॥੨੮॥ਸੁਨਤਿ ਨਾਥ ਬੋਲਜੋ ਤਿਹਸਮੋ।'ਗੁਰਗੋਬਿੰਦ ਸਿੰਘ ਲਿਹੁ ਮਮ ਨਮੋ।ਮੈਂ ਰਾਜ਼ੀ ਕਰਿ ਦੀਨਸਿ ਦੀਨ[4]। ਸਭਿ ਕਾਰਜ ਤੋ[5] ਖਾਰਜ ਕੀਨ' ॥ ੨੯ ॥ ਗੁਰੂ ਕਹਜੋ 'ਦੇਖਹਿਂ ਅਬਿ ਠੌਰ।ਚਲੀਅਹਿ ਦਿੱਲੀ ਨਗਰ ਲਾਹੌਰ[6]। ਕਿਤਿਕ ਸਮੈਂ ਮੈਂ ਚਲਿ ਪੁਨ ਆਵੈ। ਜੋ ਤੇਰੇ ਚਿਤ ਮਹਿ ਇਮ ਭਾਵੈ' ॥ ੩੦ ॥ ਨਾਥ ਕਹੈ 'ਨਿਸ਼ਫਲ ਅਭਿਲਾਖਾ। ਜੈਬੋ ਉਚਿਤ ਨ ਮੋ ਕਹੁ ਰਾਖਾ। ਖੈਂਚਿ ਨਿਕਾਰਾ ਸਾਰ ਉਦਾਰਾ'। ਕਰਿ ਫੋਕਟ[7] ਮੋਕਹੁ ਅਬਿ ਡਾਰਾ' ॥੩੧॥ ਸਤਿਗੁਰ ਭਨਜੋਂ 'ਕਾਮਨਾ ਤੋਰੀ। ਅਜ਼ਮਤ ਜਾਚਤਿ ਫਲੀ ਘਨੇਰੀ[8]*। ਅਪਨੋ ਦੋਸ਼ ਜਾਨਿ ਟਿਕ ਰਹੋ। ਜਿਮ ਬਾਂਛਤਿ ਚਿਤ ਫਲ ਤਿਮ ਲਹੋ' ॥੩੨॥ ਤੁਸ਼ਨ ਰਹਜੋ ਜਾਨਿ ਬਚ ਸਾਚੇ। ਮਾਨ ਰਾਚਿ[10] ਅਜ਼ਮਤ ਕਹੁ ਜਾਚੇ।ਇਕ ਮਠ ਸੁੰਦਰ ਹੈ ਤਿਸ ਠੌਰ। ਵਿਚ ਕਾਸਬ ਭੱਟੀ ਕੀ ਗੋਰ[11] ॥ ੩੩ ॥ ਤਿਸ ਕੋ ਪਿਖਿ ਕਰਿ ਗੁਰੂ ਸਰਾਹੀ। ਭਲੀ ਥਾਇਂ ਸੁੰਦਰ ਇਸ ਮਾਂਹੀ। ਮਾਨ ਸਿੰਘ ਆਦਿਕ ਬਚ ਸੁਨੇ।ਪ੍ਰਭੁ ਕੇ ਸੰਗ ਬਿਬੇਕੀ ਬਨੇ[12]

[1]ਕਹਿਆ ਹੋਇਆ ਸੀ। [2]ਜੋਗੀ ਦੇ ਸਿਰ ਨਾਲ। [3]ਨਾਮ ਹੈ ਨਾਥ ਦਾ। [4]ਮੈਂ (ਕਰਾਮਾਤ ਕਰ) ਰਾਜ਼ੀ ਸੀ (ਕਰਾਮਾਤ ਖੋਹ ਕੇ ਆਪ ਨੇ) ਦੀਨ ਕਰ ਦਿੱਤਾ। [5](ਕਰਾਮਾਤ ਲਗਾਉਣ ਤੁਪੀ) ਸਾਰੇ ਕੰਮਾਂ ਤੋਂ। [6]ਚਲੋ ਹੁਣ ਦਿੱਲੀ ਲਾਹੌਰ ਆਦਿ ਨਗਰ ਵੇਖੀਏ। [7]ਕਰਾਮਾਤ ਰੂਪੀ ਵਡਾ ਸਾਰ। [8]ਫੋਗ। [9]ਸੋ ਫਲਣ ਲੱਗੀ ਹੈ। [10]ਹੰਕਾਰ ਵਿਚ ਰਚਕੇ। [11]ਕਾਸਬ ਨਾਮੇ ਭੱਟੀ ਦੀ ਕਬਰ ਹੈ (ਉਸ ਮਠ) ਵਿਚ। [12]ਵਿਚਾਰ ਕਰਨ ਵਾਲੇ। ਭਾਵ ਇੱਥੇ ਮੁਸਲਮਾਨਾਂ ਦੀ ਵਿਚਾਰ ਕਰਨ ਵਾਲੇ ਬਣੇ। *ਭਾਵ ਕਰਾਮਾਤ ਇਹ ਦਿਖਾਈ ਕਿ ਉਸ ਵਿਚ ਜੋ ਸਿੱਧੀ ਸੀ ਸੋ ਖਿੱਚ ਲਈ। ਕੈਸਾ ਵੇਜੀ ਜਵਾਬ ਹੈ। ਕਰਾਮਾਤ ਦਿਖਾ ਭੀ ਦਿੱਤੀ ਤੇ ਉਸ ਦੀ ਕਰਾਮਾਤ ਦੂਰ ਭੀ ਕਰ ਦਿੱਤੀ। ਵੈਦਕੀ ਚਕੀਤਾਂ ਵਿਚ ਕਰਾਮਾਤ ਤਮਾਸ਼ਿਆਂ ਵਾਂਙੂੰ ਹੁੰਦੀ ਹੈ।

॥੩੪॥ 'ਢਾਨ ਤੁਰਕ ਕੋ ਆਪ ਸਰਾਹਾ। ਯਾਂਤੇ ਉਚਿਤ ਦੇਹੁ ਤਨਖਾਹਾ ।
–ਗੌਰ ਮੜ੍ਹੀ ਮਠ ਭੂਲ ਨ ਮਾਨੈ–। ਇਸ ਬਿਧਿ ਰਾਵਰ ਰਹਿਤ ਬਖਾਨੈ'
॥੩੫॥ ਸੁਨਤਿ ਬਿਬੇਕ ਖਾਲਸੇ ਕੇਰਾ। ਬਖ਼ਸ਼ਾਵਤਿ ਭੇ ਗੁਰ ਤਿਸ ਬੇਰਾ।
ਬਿੰਸਤ ਪੰਚ ਰਜਤਪਣ ਲਾਏ। ਦਾਨ ਸਿੰਘ ਕਰ ਜੋਰਿ ਅਲਾਏ ॥ ੩੬ ॥
'ਇਹ ਕਸ਼ਾ ਬਿਧਿ ਰਾਵਰ ਨੇ ਕਰੀ ? ਬਿੱਪ੍ਰੀਤੀ ਹਮ ਕੋ ਦਿਖਿ ਪਰੀ'।
ਤਿਸ ਕੋ ਸ਼੍ਰੀ ਪ੍ਰਭੁ ਕੀਨਿ ਬਤਾਵਨ। 'ਕਰਹਿੰ ਖਾਲਸੇ ਕੋ ਸਿਖਰਾਵਨ*
॥ ੩੭ ॥ ਲੇਨਿ ਦੇਨਿ ਹੋਵਹਿ ਤਨਖਾਹ। ਪਰੈ ਖਾਲਸੇ ਮਹਿੰ ਇਹ ਰਾਹ'।
ਤਬਿ ਸਤਿਗੁਰ ਤਰਕਸ਼ ਗਰ ਲਾਹਾ। ਧਨੁਖ ਸਹਿਤ ਦਾਸਨ ਕਰ ਮਾਹਾ[1]
॥੩੮॥ ਏਕ ਮੂਲ[2] ਪਰ ਜੰਡ ਸੁ ਤੀਨ। ਨਿਕਟ ਖਰੇ ਡੇਰਾ ਜਹਿੰ ਕੀਨ।
ਆਧਧ ਤਿਨ ਕੇ ਸੰਗ ਝੁਲਾਏ[3]।ਅਬਿ ਲੌ ਖਰੇ[4] ਦੇਖਿ ਸਿਖ ਆਏ† ॥੩੯॥
ਧਰਹਿ ਕਾਮਨਾ ਕਰਹਿ ਜਿ ਨਮੋ। ਪੂਰਤਿ ਹੈ ਸੋ ਤੁਰ ਇਹ ਸਮੋ। ਹੁਤੀ
ਨਾਥ ਕੈ ਧੇਨੁ ਘਨੇਰੀ[5]।ਚੋਇ ਦੁਗਧ ਸੋ ਲੇਵੈ ਬੇਰੀ[6]॥੪੦॥ਬਛਰੇ ਸੰਗ ਛੋਰਿ
ਦੇ ਸੋਈ। ਅਜ਼ਮਤ ਤੇ ਨ ਚੁੰਘਾਵੈ ਕੋਈ। ਮਾਟੀ ਬਾਸਨ ਦੋਤਿ ਚੜਾਇ।
ਰੀਝਤਿ ਖਿਚਰੀ ਖੂਬ ਬਨਾਇ ॥ ੪੧ ॥ ਫੋਰੇ ਤੇ ਠੀਕਰ ਹੁਇਂ ਤੇਤੇ। ਨਾਥ
ਨਾਥ ਹੁਇਂ ਮਾਨੁਖ ਜੇਤੇ[7]। ਕਰਾਮਾਤ ਇਹ ਸਕਲ ਗਵਾਈ। ਤਿਸ ਦਿਨ
ਰੌ ਚੁੰਘਾਇ ਸਭਿ ਆਈ ॥ ੪੨ ॥ ਰੀਧੇ ਬਾਸਨ ਭਗਨ ਨ ਤੈਸੇ। ਦਿਨ

[1]ਟੱਚ ਵਿੱਚ ਵਿੱਤਾ। [2]ਮੁੱਢ ਇਕ ਸੀ। [3]ਲਟਕਾਏ। [4]ਖੜੇ (ਇ੍ਹ)। [5]ਬਹੁਤੀਆਂ ਗਾਈਆਂ।
[6]ਵੇਲੇ ਸਿਰ। [7](ਉਹ)ਨਾਥ ਤੇ ਹੋਰ ਮਨੁੱਖ ਜਿਤਨੇ ਹੁੰਦੇ ਸਨ ਉਨੇ ਨਿੱਕਰ ਹੋ ਜਾਂਦੇ ਸਨ (ਹਾਂਡੀ ਦੇ)।

*ਇਸ ਤੋਂ ਅਤੇ ਪਿਛਲੀ ਏਸ ਵਾਲੀ ਸਾਖੀ ਤੋਂ ਸੱਖਣੇ ਭਾਉ ਭਗਤ ਤੋਂ ਖਾਲੀ ਨਿਰੇ ਦਮਗਜਈ ਸਿੱਖਾਂ ਨੇ ਕਈ ਵੇਰ ਅਜੋਗ ਲਾਭ ਉਠਾਏ ਹਨ। ਸਤਿਗੁਰਾਂ ਦੀ ਸ਼ਾਨ ਵਿੱਚ ਏਅਦਬੀ ਦੇ ਵਾਕ ਕਹੇ ਹਨ ਤੇ ਵੰਗੇ ਚੰਗੇ ਪ੍ਰੇਮੀ ਤੇ ਉੱਚ ਜੀਵਨ ਵਾਲੇ ਸਿੱਖਾਂ ਦੇ ਅਕਾਰਣ ਅਪਮਾਨ ਕੀਤੇ ਹਨ। 'ਜਾਗਤ ਜੋਤ ਜਪੈ' ਵਾਲੇ ਸ੍ਰੋਤੇ ਵਿੱਚ ਜੋ ਸਿੱਖਾਂ ਦੇ ਲੱਛਣ ਕਹੇ ਹਨ ਉਨ੍ਹਾਂ ਨੂੰ ਅਧਿਕਾਰ ਹੈ ਜਾਇਜ਼ ਰੋਧ ਕਰਨ ਦਾ, ਦੁਰਾਚਾਰੀ ਤੇ ਕਰਨੀ–ਹੀਨ ਭੇਖੀ ਸਿੱਖਾਂ ਨੂੰ ਐਸਾ ਅਧਿਕਾਰ ਕੋਈ ਨਹੀਂ ਹੈ। ਮਾਨ ਸਿੰਘ ਵਰਗੇ ਉੱਚੇ ਸੁੱਚੇ ਜੀਵਨ ਦਾ ਆਦਰਸ਼ ਅੱਖਾਂ ਅੱਗੇ ਚਾਹੀਏ। ਵੇਖੋ ਇਸ ਸਾਖੀ ਦੇ ਅਗਲੇ ਬੀ ਸਤਿਗੁਰੂ ਪੂਜਨ ਸਨ ਤੇ ਮਾਨ ਸਿੰਘ ਉਨ੍ਹਾਂ ਦੇ ਚਰਨਾਂ ਦਾ ਪੂਜਨ ਵਾਲਾ ਦਾਸ ਤੇ ਭਗਤ ਸੀ, ਨਾ ਸਤਿਗੁਰੂ ਭੁਲਣਹਾਰ ਸਨ ਤੇ ਨਾਂਹੀ ਕੋਈ ਸਿੱਖ ਸਤਿਗੁਰੂ ਜੀ ਦੀ ਭੁੱਲ ਦਾ ਸੋਧਕ ਸੀ, ਕੇਵਲ ਇਕ ਚੋਜ ਸੀ ਜਿਸ ਦਾ ਭਾਵ 'ਕਰਹਿੰ ਖਾਲਸੇ ਕੋ ਸਿਖਰਾਵਨ.....' ਇਨ੍ਹਾਂ ਤਿੰਨਾਂ ਟੁਕਾਂ ਤੋਂ ਸਪਸ਼ਟ ਪ੍ਰਤੀਤ ਹੋ ਰਿਹਾ ਹੈ।

†ਗੁਰਦਵਾਰਾ ਹੈ, ਜੰਡ ਖੜੇ ਹਨ ਤ੍ਰੈਏ, ਖਿੰਡ ਏਹੜੀ ਹੈ ਤੇ ਜ਼ਿਲਾ ਫੀਰੋਜ਼ ਪੁਰ ਹੈ।

ਪ੍ਰਤਿ ਕਰਤਿ ਅਚਵਨੋ ਜੈਸੋ।ਏਕ ਨਿਸਾ ਗੁਰ ਢਿਗ ਚਿਤ ਭਯੋ। ਅਗਲੇ ਦਿਨ ਸੁ ਆਨ ਥਲ ਗਯੋ ॥੪੩ ॥ ਧੇਨੁ ਬਤਸ ਲੈ ਸਾਥ ਸਿਧਾਰਾ। ਅਪਰ ਸਮਾਜ ਤਜਨੋ ਤਹਿ ਸਾਰਾ। ਬਾਸਨ, ਬਸਨ[1], ਸਕਟ ਅਰੁ ਘੋਰਾ।ਸਹਿਤ ਖਰਾਸ ਗਮਨਤੋ ਛੋਰਾ[2] ॥ ੪੪॥ ਰਤੀਏ ਗ੍ਰਾਮ ਜਾਇ ਕਰਿ ਬਾਸਾ। ਨਹਿ ਬਖਸ਼ਾਇ ਮਿਲਨੋ ਪ੍ਰਭੁ ਪਾਸਾ। ਕੀਨਿ ਮੁਕਾਮ ਗੁਰੂ ਭਗਵਾਨ। ਰੋਜ਼ਾ ਇਕ ਬਨੀਓ ਤਿਸ ਥਾਨ ॥ ੪੫ ॥ ਦੇਤਿ ਰਸਤ ਕੀਨੀ ਬਹੁ ਸੇਊ। ਖੁਸ਼ੀ ਕਰੀ ਤਿਸ ਪਰ ਗੁਰਦੇਊ। ਬੂਝਤਿ ਭਯੋ ਨਾਥ ਕੀ ਗਾਥਾ। 'ਕਹਾਂ ਕਰੀ ਰਾਵਰ ਕੇ ਸਾਥਾ ? ॥੪੬॥ ਇਸ ਥਲ ਤੇ ਉਠਿ ਕਰਿ ਕਿਤ ਗਯੋ?ਵਸਤੂ ਬ੍ਰਿੰਦ ਸੁ ਤਮਾਗਤਿ ਭਯੋ'।ਸੁਨਿ ਕੈ ਸ਼੍ਰੀ ਪ੍ਰਭੁ ਭੇਵ ਬਤਾਯੋ। 'ਨਿਜ ਅਜ਼ਮਤ ਧਰਿ ਉਰ ਗਰਬਾਯੋ ॥੪੭॥ ਭੀਰ ਸੰਗ ਹਮ ਔਂਚਿ ਨਿਕਾਰੀ। ਉਠਿ ਕਰਿ ਗਯੋ ਲਾਜ ਕਰਿ ਭਾਰੀ। ਮਿਲਨੋ ਨ ਪੁਨ ਐਕੋ ਬਖਸ਼ਾਯੋ। ਹੈਂਕਾਰਤਿ ਨਿਜ ਓਜ ਗਵਾਯੋ ॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੂਰਬ ਐਲੇ 'ਜੋਗੀ' ਪ੍ਰਸੰਗ ਬਰਨਨੰ ਨਾਮ ਪੰਚ ਦਸਮੋ ਅੰਸੂ ॥ ੧੫ ॥

੧੬. [ਕਾਂ, ਸਰਪ ਉਧਾਰ। ਬੈਰਾੜਾਂ ਨੈ ਤਨਖਾਹਾਂ ਮੰਗਣੀਆਂ]।

ਦੋਹਰਾ ॥ ਬਾਸੁਰ ਕਿਤਿਕ ਮੁਕਾਮ ਕਰਿ ਪੁਨ ਸ਼੍ਰੀ ਪ੍ਰਭੁ ਹ੍ਵੈ ਤਯਾਰ। ਜ਼ੀਨ ਤੁਰੰਗਨ ਪਰ ਪਰੇ ਹੋਤਿ ਭਏ ਅਸਵਾਰ ॥੧॥ ਚੌਪਈ॥ ਬਿਧਿ ਅਨੇਕ ਪ੍ਰਭੁ ਕਰਤਿ ਅਖੇਰੇ। ਖੇਲਤਿ ਬਿਚਰਤਿ ਜਾਤਿ ਅਗੇਰੇ। ਖਸ਼ਟ ਕੋਸ ਪ੍ਰਭੁ ਪਹੁੰਚੇ ਜਾਈ। ਸੰਗ ਸੈਨ ਸਿੰਘਨਿ ਸਮੁਦਾਈ॥ ੨॥ਤਿਸ ਥਲ ਕੁੰਦਨ ਰਹੈ ਦਿਵਾਨਾ। ਗੁਰ ਆਗਵਨ ਸੁਨੇ ਹਰਖਾਨਾ। ਤੁਰਨ ਹੀ ਚਲਿ ਕਰਿ ਸੋ ਆਯੋ।ਚਰਨ ਕਮਲ ਪਰ ਸੀਸ ਨਿਵਾਯੋ॥ ੩॥ਪੰਚ ਰੁਪੱਯੇ ਥਾਨ ਮਹੀਨ[3]। ਅੱਗੂ ਉਪਾਯਨ ਧਰਿ ਕਰਿ ਦੀਨ। ਉਤਰੇ ਸ਼੍ਰੀ ਪ੍ਰਭੁ ਕੀਨਸਿ ਛੋਰਾ। ਥਿਰੇ ਸਿੰਘ ਬਾਂਛਤਿ ਥਲ ਹੋਰਾ॥ ੪॥ ਬ੍ਰਿੰਦ ਕਲਸ ਪਯ[4] ਕੇ ਭਰਿ ਆਨੇ। ਕੁੰਦਨ ਸੰਗ ਲਯਾਇ ਮਿਸ਼ਟਾਨੇ। ਜੋਤਿਕ ਸਿੰਘ ਸਭਿਨਿ ਕੋ ਪਯਾਏ।ਬਾਰਿ ਬਾਰਿ ਕਹਿ ਕਰਿ ਤ੍ਰਿਪਤਾਏ ॥ ੫ ॥ ਅਧਿਕ ਅਧੀਨ ਭਯੋ ਗੁਰ ਆਗੇ। ਬਾਰਬਾਰ ਪਗ ਪੰਕਜ ਲਾਗੇ। ਕਹਿਬੋ ਸੁਨਿਬੋ ਬਾਤ ਅਨੇਕੂ। ਕਰਤਿ ਭਏ ਸ਼੍ਰੀ ਜਲਧਿ ਬਿਬੇਕੂ॥ ੬॥ਗੁਰ ਬੋਲੇ'ਕੁੰਦਨ ! ਹਮ ਚਰੈਂ।ਅਪਰ ਸਥਾਨ ਬ੍ਰਿਲੋਕਨਿ ਕਰੈਂ'। ਕਹੈ ਜੋਰਿ ਕਰ 'ਸੇਵ ਬਤਾਓ। ਦਾਸ ਜਾਨ ਕਰਿ ਮੁਖ ਫੁਰਮਾਓ ॥ ੭ ॥ ਦਰਸ਼ਨ ਦਯੋ ਭਾਗ ਧੈਨ ਮੇਰੇ। ਭਯੋ ਨਿਹਾਲ ਅਨੰਦ

[1]ਬਸਤ੍ਰ। [2](ਆਟੇ ਪੀਹਣ ਵਾਲਾ) ਖਰਾਸ ਵਗਦਾ ਹੀ ਛੱਡ ਗਿਆ। (ਅ) ਲਾਣ ਵੇਲੇ ਛੱਡ ਗਿਆ। [3]ਘੋੜੇ ਕਪੜੇ ਦਾ ਥਾਨ। [4]ਦੁੱਧ ਦੇ ਘੜੇ।

ਘਨੇਰੇ। ਅਪਨੋ ਜਾਨਿ ਕੀਨਿ ਆਗਮਨੁ। ਸੰਤ ਉਬਾਰਿ ਦੁਸ਼ਟ ਦਲ ਦਮਨੁ'॥੮॥ਖੁਸ਼ੀ ਕਰੀ ਪ੍ਰਭੁ ਭਏ ਅਰੂਢਿ।ਗਮਨੇ ਮਾਰਗ ਕੋ ਗੁਨ ਗੂਢ। ਪਹੁੰਚੇ ਨਿਕਟ ਥੋਹੜੀ[1]* ਜਾਲੀ। ਤਹਿੰ ਤੇ ਚਲਿ ਕਰਿ ਕਾਲ ਝਿਰਾਲੀ ॥੯॥ ਤਹਾਂ ਮਹੀਰੁਹੁ[2] ਖਰੋ ਢਲਾਹੀ। ਕਾਰੋ ਕਾਕ ਬਸੈ ਤਿਸ ਮਾਂਹੀ। ਅਵ-ਲੋਕਤਿ ਭਾਖਨੋ ਤਿਸ ਬੇਰ। 'ਧਰਮ ਸਿੰਘ ਤੁਰੁ ਕੀ ਦਿਸ਼ਿ ਹੇਰਿ ॥ ੧੦ ॥ ਨਿਡਰ ਬਨਾਯਹੁ ਬਾਯਸ ਰਹੈ[3]। ਤੀਨ ਬਤਸ਼ ਇਸ ਕੋ ਬਿਚ ਅਹੈਂ।ਚੋਂਚ ਪਸਾਰ ਆਇ ਤੁਝ ਓਰੀ। ਤਿਸ ਕੀ ਗ੍ਰੀਵਾ ਦੇਹੁ ਮਰੋਰੀ ॥ ੧੧ ॥ ਅਪਰ ਦੁਹਨ ਕੋ ਕੁਛ ਨ ਕਹੀਜੈ।ਚਢਿ ਢੁਲਾਹ ਪਰ ਜਾਹੁ ਗਹੀਜੈ'। ਸੁਨਿ ਗੁਰ ਹੁਕਮ ਗਏ ਜੁਗ ਭ੍ਰਾਤ।ਬਾਇਸ ਬਤਸ਼ ਬਿਲੋਕ ਸ ਤਾਤਾ[4] ॥੧੨॥ ਧਰਮ ਸਿੰਘ ਤੁਰੁਕੇ ਤਰ ਖਰੋ। ਪਰਮ ਸਿੰਘ ਊਪਰ ਤਬਿ ਚਰੋ। ਤੀਨ ਹੁਤੇ ਇਕ ਚੋਂਚ ਪਸਾਰੀ। ਪਰਖਿ ਲਯੋ ਗਹਿ ਹਾਥ ਮਝਾਰੀ ॥ ੧੩ ॥ ਗ੍ਰੀਵਾ ਤੋਰਿ ਤੁਰਤ ਹੀ ਮਾਰਾ।ਸਭਿਹਿ ਨਿਹਾਰਤਿ ਬਿਸਮਿ ਉਚਾਰਾ।'ਪਾਤਿਸ਼ਾਹ! ਇਹ ਕਯੋਂ ਮਰਵਾਯੋ ? ਮਰਨੋ ਅਕਾਰਥ ਕਾਜ ਨ ਆਯੋ'॥੧੪॥ ਸ਼੍ਰੀ ਮੁਖ ਤੇ ਬਿਰਤੰਤ ਉਚਾਰਾ।'ਪ੍ਰਥਮ ਲਾਂਗਰੀ ਹੁਤੋ ਹਮਾਰਾ। ਦੇਗ਼ ਗੁਰੂ ਕੀ ਸੇਵਾ ਕਰੈ। ਸਿੱਖਨਿ ਪਰ ਲੇ ਝਹੀਆਂ[5] ਪਰੈ ॥ ੧੫ ॥ ਦੇਤਿ ਅਹਾਰ ਲਰਤਿ ਹੀ ਰਹੈ। ਨਹਿੰ ਕਿਸ ਹੂੰ ਤੇ ਮਨ ਮੁਦ ਲਹੈ। ਇਕ ਸਿਖ ਲਰਨੋ ਬਾਕ ਤਿਨ ਕਹਨੋ। 'ਕਰਲ ਕਰਲ ਕਰਤਾ ਨਿਤ ਰਹਨੋ ॥੧੬॥ ਕਾਂ ਕਾਂ ਬਾਇਸ ਕੀ ਸਮ ਬੋਲ। ਦੇਗ਼ ਬਿਖੈ ਬਹੁ ਪਾਵਤਿ ਰੋਲ[6]'। ਸਿਖ ਤੇ ਭਯੋ ਸ੍ਰਾਪ ਇਮ ਜਬੈ। ਕੇਤਿਕ ਦਿਨ ਮਹਿੰ ਮ੍ਰਿੱਤੁ ਭਾ ਤਬੈ॥੧੭॥ ਕਾਕ ਜੋਨਿ ਮਹਿੰ ਜਨ-ਮਨੋਂ ਆਇ।ਸਿੱਖਨ ਕੋ ਦੇਖੈ ਉਮਕਾਇ[7]'।ਸੇਵ ਕਰਨ ਕੋ ਫਲ ਅਬਿ ਲਯੋ। ਕਾਕ ਜੋਨਿ ਤੇ ਛੂਟਤਿ ਭਯੋ॥੧੮॥ ਅਪਨੋ ਜਾਨਿ ਜੂਨ ਤੇ ਛੋਰਾ। ਕਰਨੋ ਮੁਕਤਿ ਗਾ ਸੁਰਪੁਰਿ ਓਰਾ'।ਸੁਨਿ ਸਿੰਘਨਿ ਸ਼੍ਰੀ ਮੁਖ ਤੇ ਗਾਥਾ। ਬਿਸਮਾਨੇ ਟੇਕਤਿ ਪ੍ਰਭੁ ਮਾਥਾ ॥੧੯॥ ਪੂਰਬ ਦਿਸ਼ਾ ਗ੍ਰਾਮ ਕੀ ਗਏ। ਭਾਲ ਬਿਸਾਲ ਬਿਲੋਕਤਿ ਭਏ। ਤਹਿੰ ਇਕ ਸਰਪ† ਆਵਤੋ ਧਾਏ। ਕਰਤਿ ਸ਼ੀਘ੍ਰ ਫਨ ਊਚ ਉਠਾਏ॥੨੦॥ਸਤਿਗੁਰ ਬਾਨਖੈਂਚਿ ਕਰਿ ਮਾਰਾ।ਗਿਰਯੋ ਧਰਾਪਰ ਪ੍ਰਾਨ ਬਿਦਾਰਾ। ਸ਼੍ਰੀ ਮੁਖ ਤੇ ਸਭਿਹੂੰਨਿ ਸੁਨਾਯੋ। 'ਇਹੁ ਮਸੰਦ ਦੀਰਘ ਗਰ-ਬਾਯੋ ॥ ੨੧ ॥ ਸਤਿਸੰਗਤਿ ਮਹਿੰ ਨਿਵਨੋ ਨ ਸੀਸ। ਇਕ ਮਨ ਜਪਨੋ

[1]ਨਾਮ ਪਿੰਡ। [2]ਬ੍ਰਿਛ। [3]ਆਲ੍ਹਣਾ ਬਣਾਕੇ ਕਾਂ ਰਹਿੰਦਾ ਹੈ। [4]ਕਾਂ ਦੇ ਬੱਚੇ ਤੇ ਉਹਨਾਂ ਦਾ ਪਿਉ। [5]ਕਚੀਚੀਆਂ। [6]ਰੌਲਾ। [7]ਉਮਗਦਾ ਹੈ। *ਪਾ:—ਥੋਹੜੀ। ਸਾਖੀ ਦੋਵੀਂ ਵਿਚ ਪਾਠ ਥੋਹੜੀ ਹੀ ਹੈ। †ਇਹ ਸਰਪ ਤੇ ਕਾਂ ਉਧਾਰ ਦੀ ਸਾਖੀ ਬੀ ਸਾਖੀ ਪੋਥੀ ਦੀ ਹੈ।

ਨਾਂਹਿ ਜਗਦੀਸ਼। ਗੁਰ ਕੀ ਕਾਰ ਦਰਬ ਬਹੁ ਆਨੇ। ਸੰਚਿ ਸੰਚਿ ਕਰਿ ਕੀਨਿ ਮਹਾਨੇ ॥ ੨੨ ॥ ਸਿਮਰਤ ਧਨਿ ਕੋ ਤਜਿ ਕਰਿ ਪ੍ਰਾਨ।ਭਯੋ ਸਰਪ ਧਾਰਤਿ ਅਭਿਮਾਨ। ਹਮ ਕੋ ਹੇਰਿ ਸਮੁਖ ਚਲਿ ਆਵੈ। ਇਹ ਭੀ ਸਰਪ ਜੂਨ ਛੁਟਕਾਵੈ' ॥ ੨੩ ॥ *ਜਾਇ ਗੁਰੂ ਸਰ ਡੇਰਾ ਕੀਨ।ਹਯਨ ਲਗਾਇ ਉਤਾਰੇ ਜ਼ੀਨ। ਤਹਿੰ ਸੋਢੀ ਮਿਲਿਬੇ ਕਹੁ ਆਏ। ਬੰਦਨ ਕਰਿ ਦਰਸ਼ਨ ਹੁਰਖਾਏ ॥ ੨੪ ॥ ਚਾਵਲ ਚੂਨ ਘ੍ਰਿਤਾਦਕ ਲਯਾਏ। ਤ੍ਰਿਨ ਦਾਣਾ ਸਭਿ ਦਯੋ ਪੁਚਾਏ। ਇੱਤਯਾਦਿਕ ਸਭ ਸੰਭਿ ਕਰੀ।ਖਾਨ ਪਾਨ ਕੀਨਸਿ ਨਿਸ ਪਰੀ ॥ ੨੫ ॥ ਸੁਪਤਿ ਜਥਾ ਸੁਖ ਗੁਰ ਭਗਵਾਨ। ਉਠੇ ਪ੍ਰਾਤ ਕਰਿ ਸੌਚ ਸ਼ਨਾਨ। ਕਰਸੋ ਕੂਚ ਹਯ ਜ਼ੀਨ ਪਵਾਏ। ਭਏ ਅਰੂਢਨ ਮਗ ਪਗ ਪਾਏ॥ ੨੬ ॥ *ਕਰਤਿ ਅਖੇਰ ਕ੍ਰਿਪਾਲ ਪਯਾਣੇ। ਡੇਰਾ ਕਰਸੋ ਗ੍ਰਾਮ ਛਤਿਆਣੇ[1]। ਨਿਸ ਬਿਤਾਇ ਤਹਿੰ, ਭੋ ਅਸਵਾਰਾ। ਟਿੱਬਾ ਏਕ ਉਤੰਗ ਨਿਹਾਰਾ ॥ ੨੭ ॥ ਬ੍ਰਹਮੀ† ਇਕ ਫਕੀਰ ਤਹਿੰ ਰਹੈ। ਤਿਸ ਕੋ ਨਾਮ ਸਥਲ ਸੋ ਕਹੈਂ। ਚਾਕਰ ਜੋ ਬਿਰਾੜ ਗੁਰ ਰਾਖੇ।ਮਿਲਿ ਆਪਸ ਮਹਿੰ ਮੂਰਖ ਭਾਖੇ॥ ੨੮ ॥[4]ਗੁਰ ਤੇ ਕਸੋਂ ਨ ਚਾਕਰੀ ਲੇਤੇ। ਬਨੈ ਕਠੋਰ ਬਿਨਾ ਨਹਿੰ ਦੇਤੇ। ਪੂਰਬ ਕਈ ਬਾਰ ਤੁਮ ਜਾਚੀ।ਦੈਂਹੈ ਦੈਂਹੈ ਗਿਰਾ ਉਬਾਚੀ'॥ ੨੯ ॥ਕੇਚਿਤ ਕਹੈਂ ਨ ਧਨ ਗੁਰ ਪਾਸਾ।ਕਮ ਲੈਬੇ ਕੀ ਕਰਿ ਹਹੁ ਆਸਾ।ਠਹਿਰੇਂਗੇ ਜਬਿ ਕਿਸ ਇਸ-ਥਾਨਾ। ਸੰਗਤਿ ਆਵਹਿ ਮੇਲ ਮਹਾਨਾ ॥ ੩੦ ॥ ਅਰਪਹਿ ਦਰਬ ਦੇਹਿੰਗੇ ਸੋਈ। ਇਹਾਂ ਉਜਾਰ ਕਹਾਂ ਤੇ ਹੋਈ[2]। ਸੁਨਿ ਕੈ ਕੋਚਿਤ ਬਾਕ ਬਖਾਨੈਂ। [5]ਹਮ ਤੇਂ ਔਰ ਕਛੂ ਨਹਿੰ ਜਾਨੈਂ ॥ ੩੧ ॥ਅਬਿ ਤੇਂ ਇਹਾਂ ਖਰੇ ਕਰਿ ਲੇਹਿੰ। ਲੀਏ ਬਿਨਾ ਨ ਚਾਲਬੇ ਦੇਹਿੰ। ਗੁਰੂ ਕਰਾਮਾਤੀ ਜਗ ਜਾਨੈ। ਯਾਂਤੇ ਲਘੁ ਦੀਰਘ ਸਭਿ ਮਾਨੈਂ ॥ ੩੨ ॥ ਜਬਿ ਅਟਕਾਇ ਲੇਇਂਗੇ ਇਹਾਂ। ਤਬਿ ਹਮ ਕੋ ਧਨ ਦੈਹੈਂ ਮਹਾਂ। ਨਤੁ ਹੈ ਅਪਰ ਬਾਰਤਾ ਖੋਟੀ। ਹਮਰੀ ਹੱਦ ਇਹਾਂ ਲਗਿ ਤੋਟੀ[3] ॥ ੩੩ ॥ ਸਭਿ ਬਿਧਿ ਤੇ ਹੈ ਜ਼ੋਰ ਹਮਾਰਾ। ਚਹੈਂ ਕਰੈਂ ਔਰ ਨ ਰਖਵਾਰਾ[6]। ਸਾਈਂ ਕੀ ਹਦ ਅਹੈ ਅਗਾਰੀ।ਅਬਹਿ ਪ੍ਰਵੇਸ਼ਹਿੰ ਤਿਸਹਿ ਮਝਾਰੀ ॥ ੩੪ ॥ ਡੱਲਾ ਮਿਲੈ ਆਨਿ ਬਲ ਭਾਰੀ। ਸੁਭਟ ਸੈਂ ਕਰੈ ਬਾਕ ਮਝਾਰੀ[4]।ਕਰਹੁ ਜ਼ੋਰ ਸੋ ਚਲਨ ਨ ਦੈਹੈਂ[5]।ਬਹੁਰ ਚਾਕਰੀ[7] ਮੁਸ਼ਕਲ ਪੈਹੈਂ॥

[1]ਮੁਕਤਸਰ ਤੋਂ ਬਾਰਾਂ ਤੇਰਾਂ ਮੀਲ ਪਰੇ ਹੈ। [2](ਧਨ) ਕਿੱਥੋਂ ਆਉ। [3]ਇਥੋਂ ਤਕ ਮੁਕ ਜਾਨੀ ਹੈ। [4]ਹੋਰ ਇਨ੍ਹਾਂ ਦਾ ਕੋਈ ਰਾਖਾ ਨਹੀਂ। [5](ਉਸ ਦੇ) ਹੁਕਮ ਹੇਠਾਂ ਹਨ। [6]ਉਹ (ਸਾਡਾ) ਫੇਰ ਨਹੀਂ ਚੱਲਣ ਦੇਵੇਗਾ। [7]ਭਾਵ ਤਨਖਾਹ। *ਇਹ ਬੀ ਸਾਖੀ ਪੋਥੀ ਦੇ ਪ੍ਰਮੰਗ ਹਨ।

†ਬ੍ਰਹਮੀ, ਬਹਮੀ ਪਦ, ਇਬ੍ਰਾਹੀਮ ਦਾ ਸੰਖੇਪ ਹਨ।

੩੫॥ਭਲੀ ਬਾਤ ਗੁਰ ਲਿਹੁ ਅਟਕਾਈ। ਇਕ ਇਕ ਦਿਨ ਕੋ ਧਨ ਲਿਹੁ ਪਾਈ। ਪੁਨਹਿ ਸਮਾ ਜਬਿ ਘਨੋ ਬਿਤਾਵਹਿ। ਗੁਰ ਤੇ ਦਰਬ ਚਾਕਰੀ ਪਾਵਹਿੰ'॥੩੬॥ਇਹ ਮਸਲਤ ਮਿਲਿ ਮੂਢ ਪਕਾਈ।ਗੁਰ ਮਹਿਮਾ ਨ ਲਖੈਂ ਅਧਿਕਾਈ। ਦਾਨ ਸਿੰਘ ਇਕ ਬਾਰ ਹਟਾਏ। 'ਇਮ ਨਹਿ ਲੈਹੁ ਬੁਰਾ ਹੁਇ ਜਾਏ ॥ ੩੭ ॥ ਹਾਥਨਿ ਜੋਰਿ ਜਾਚਨਾ ਕਰੀਏ।–ਖਰਚ ਦੇਹੁ ਘਰ ਪਠਹਿਂ ਬਿਚਰੀਏ। ਜਿਸ ਤੇ ਖਾਨ ਪਾਨ ਸ਼ਭਿ ਹੋਇ। ਅਪਰ ਆਮਦਨ ਰਹੀ ਨ ਕੋਇ–॥ ੩੮ ॥ ਦੈਹੈਂ ਸਤਿਗੁਰ ਨਾਂਹਿਨ ਰਾਖੈਂ । [1]ਸਮ ਸੋਂ ਲੇ, ਬੁਰਾ ਨਹਿਂ ਭਾਖੈ[1]। ਦਾਨ ਸਿੰਘ ਤੇ ਸੁਨਿ ਬੈਰਾੜ। ਨਹਿਂ ਮਾਨੈ ਚਹਿਂ ਕਰਨ ਬਿਗਾੜ ॥੩੯॥ 'ਅਪਨੀ ਹੱਦ ਬਿਖੈ ਹਮ ਲੈਹੈਂ । ਆਗੇ ਗਏ ਨਹੀਂ ਕਿਮ ਦੈਹੈਂ । ਇਹਾਂ ਜੋਰ ਹਮਰੋ ਅਬਿ ਚਲੈ । ਜਾਚਹਿਂ ਦਰਬ ਸਰਬ ਹੀ ਮਿਲੈ' ॥੪੦॥ ਕਰਿ ਮਸਲਤ ਇਕਠੇ ਹੁਇ ਫੇਰ । ਤਜਿ ਤੁਰੰਗ ਗੇ ਗੁਰੂ ਅਗੋਰ। ਖਰੇ ਭਏ ਆਗੇ ਸਮੁਦਾਈ । 'ਦੇਹੁ ਚਾਕਰੀ ਸਭਿ ਹਮ ਤਾਂਈ' ॥ ੪੧ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਸ਼੍ਰੀ ਗੁਰ ਗਮਨ' ਪ੍ਰਸੰਗ ਬਰਨਨੰ ਨਾਮ ਖੋੜਸਮੋ ਅੰਸੂ॥੧੬॥ ੧੭. [ਵੈਰੜਾਂ ਨੂੰ ਤਨਖਾਹਾਂ ਦਿਤੀਆਂ।ਦਾਨ ਸਿੰਘ ਨੂੰ ਮੰਨਿ ਤੁ ਵਕਾਯਾ।] ਦੋਹਰਾ ॥ ਬਿਗਰੇ ਬ੍ਰਿੰਦ ਬਿਰਾੜ ਜੜ ਗੁਰ ਹਯ ਕੀ ਗਹਿ ਬਾਗ। ਖਰੇ ਭਏ ਬੋਲੇ ਬਿਮੁਖ ਜਿਨ ਕੋ ਸ਼ੁਭ ਨਹਿਂ ਭਾਗ ॥ ੧ ॥ ਚੌਪਈ ॥ 'ਦੇਹੁ ਚਾਕਰੀ ਪ੍ਰਭੂ ਹਮਾਰੀ। ਪੁਨਹਿ ਗਮਨ ਕੋ ਕਰੋ ਅਗਾਰੀ। ਕਰੀ ਨੌਕਰੀ ਕਿਤਿਕ ਮਹੀਨੇ। ਨਹੀਂ ਰਜਤਪਣ ਰਾਵਰ ਦੀਨੇ ॥ ੨॥ ਦਰਬ ਪਠੋ ਚਹਿਂ ਨਿਜ ਘਰ ਮਾਂਹੀ। ਸਕਲ ਕੁਟੰਬ ਅੰਨ ਲੇ ਖਾਹੀ। ਇਤਹੁੰ* ਪ੍ਰਤੀਖਤਿ ਹੈ ਪਰਵਾਰਾ[2]। ਹਮ ਖਾਟਹਿਂ ਸੋ ਕਰਹਿਂ ਅਹਾਰਾ' ॥ ੩ ॥ ਸੁਨਿ ਗੁਰ ਕਹਯੋ 'ਨ ਸ਼ੀਘ੍ਰ ਕਰੀਜੈ।ਦਿਨ ਦਿਨ ਕੋ ਧਨ ਗਿਨਿ ਗਿਨਿ ਲੀਜੈ।ਸਦਨ ਪਠਾਵਹੁ ਦੇਰਿ ਨ ਕੋਈ।ਛੇਰਾ ਜਹਿਂ ਮੁਕਾਮ ਹਮ ਹੋਈ'॥੪॥ ਆਗਾ ਰੋਕਿ ਖਰੇ ਹੁਇ ਰਹੇ। ਪੁਨ ਬੈਰਾੜ ਬ੍ਰਿੰਦ ਮਿਲਿ ਕਹੇ। 'ਪੂਰਬ ਜਾਚਾ ਕਰਿ ਕਰਿ ਲਹੋ[3]।–ਦੈ ਹੈਂ ਦੈ ਹੈਂ–ਦਿਨ ਪ੍ਰਤਿ ਕਹੋ॥੫॥ਹਟਹਿਂ ਨ ਆਜ ਲੀਏਬਿਨ ਜਾਨੋ। ਇਸ ਮਹਿਂ ਹੋਤੁ ਔਰ ਇਕ ਮਾਨੋ। ਇਸੀ ਥਾਨ ਲਗਿ ਹੱਦ ਹਮਾਰੀ।ਜਿਸ ਤੇ ਜਾਚਤਿ ਹੈਂ ਹਠ ਧਾਰੀ॥੬॥ਹੈ ਸਾਏ ਕੀ ਸੀਮ[4] ਅਗੋਰੇ। ਇਹਾਂ ਦੇਹੁ ਧਨ ਗਮਨਹੁ ਫੇਰੇ। ਹਮ ਤੇ ਅਬਹਿ ਨ ਹੋਤਿ ਸਮਾਈ।

[1]ਸ਼ਾਂਤੀ ਨਾਲ ਲਵੋ ਤੇ ਮਾੜੀ ਗਲ ਕੋਈ ਨਾਂ ਕਹੋ। [2]ਇਸ ਪਾਸੇ (ਭਾਵ ਸਾਡੇ ਵੰਨੇ)ਉਡੀਕ ਲਾਈ ਹੋਈ ਹੈ ਪਰਵਾਰਾਂ ਨੇ। [3]ਪਹਿਲੋਂ (ਕਈ ਵਾਰ) ਮੰਗ ਮੰਗ ਕੇ ਵੇਖ ਲਿਆ ਹੈ। [4]ਹੱਦ।

*ਪਾ:–ਇਨਹ।

ਦਿਏ ਬਿਨਾ ਨ ਚਲਹੁ ਅਗਵਾਈ॥੭॥ ਹਮ ਨਹਿੰ ਜਾਨ ਦੇਹਿੰਗੇ ਜਾਨੋ। ਦੈਨੋ ਦਰਬ ਇਸੀ ਥਲ ਠਾਨੋ'। [1]ਬੇਮੁਖ ਬਨਨਿ ਬੈਨ ਬੈਰਾੜ। ਬੋਲੇ ਬਾਕ ਬਿਸਾਲ ਬਿਗਾੜ॥੮॥ ਤਬਿ ਸ਼੍ਰੀ ਮੁਖ ਤੇ ਤਿਨਹਿ ਬਖਾਨਾ। 'ਸੁਨਹੁ ਬਿਰਾੜੇ ਦੇ ਕਰਿ ਕਾਨਾ। ਕੈ ਗੁਰ ਸਿੱਖੀ ਤੁਮਹੁ ਰਖੀਜੈ। ਕਿਧੌਂ ਚਾਕਰੀ ਹਮ ਤੇ ਲੀਜੈ॥੯॥ ਕਰਿ ਨਿਰਨੈ ਸਗਰੇ ਮਿਲਿ ਕਹੋ। ਸਿੱਖੀ ਲਹੋ ਕਿ ਧਨ ਕੋ ਲਹੋ?' ਸੁਨਿ ਬੈਰਾੜ ਸਲਾਹ ਕਰੇਤੇ। ਦਰਬ ਲੋਭ ਕੋ ਰਿਦੈ ਧਰੇਤੇ॥੧੦॥ ਕਹੈਂ 'ਨਹੀਂ ਗੁਰ ਸਿੱਖੀ ਧਰੈਂ। ਦਰਬ ਚਾਕਰੀ ਲੈਬੋ ਕਰੈਂ। ਲਿਏ ਬਿਨਾ ਹਮ ਜਾਨਿ ਨ ਦੈਹੈਂ। ਜਾਨ ਦੇਹਿ ਤੌ ਧਨ ਕਿਤ ਪੈਹੈਂ॥੧੧॥ ਦਰਬ ਛੋਰਿ ਸਿੱਖੀ ਕਿਮ ਧਾਰੈਂ। ਕਰਤਿ ਚਾਕਰੀ ਬਿਚਰੇ ਸਾਰੈ'। ਅਪਰ ਹੱਦ ਮਹਿੰ ਹਾਥ ਨ ਆਵੈ। ਅਪਨਿ ਸੀਮ ਯਾਂਤੇ ਅਟਕਾਵੈਂ' ॥੧੨॥ ਸੁਨਿ ਸ਼੍ਰੀ ਪ੍ਰਭੁ ਨਿਜ ਧਨੁਖ ਸੰਭਾਰਾ। ਸਰ ਬਗਰਾਇ ਗਗਨ ਕੋ ਮਾਰਾ। ਤੁਰਤ ਘਟਾ ਘਨ ਕੀ ਹੁਇ ਆਈ।ਬਹੀ ਬਾਉ ਊਚੇ ਗਰਜਾਈ ॥ ੧੩ ॥ ਕਰਕਾ ਬਰਖੇ ਜਾਲ ਬਿਸਾਲਾ। ਅੰਗਨ ਲਾਗੇ ਚੋਟ ਕਰਾਲਾ। ਬਹੁਰ ਪਰੈ ਬਰਖਾ ਬਹੁ ਬਾਰੀ। ਪਿਖਿ ਬਿਰਾੜ ਭਾਜੇ ਇਕ ਵਾਰੀ ॥ ੧੪ ॥ ਸਘਨ ਬਿਟਪ ਕੇ ਤਰੇ ਖਰੇ ਹੈਂ। ਲੇ ਲੇ ਕਰਿ ਨਿਜ ਓਟ ਥਿਰੇ ਹੈਂ। ਸਿੰਘਨ ਲੇ ਕੈਬਰ ਬਰ ਤਾਨੈ[2]। ਸਤਿਗੁਰ ਕੇ ਸਿਰ ਪਰ ਠਹਿਰਾਨੈ॥੧੫॥ ਸ਼੍ਰੀ ਪ੍ਰਭੁ ਖਪਰਾ ਹਾਥ ਨਿਕਾਰਾ। ਨਿਜ ਤੁਰੰਗ ਕੇ ਸਿਰ ਪਰ ਧਾਰਾ। ਕਰਕਾ ਲਗਜੋ ਨ ਹਯ ਪਰ ਕੋਈ। ਖਰੇ ਰਹੇ ਤਿਸ ਥਲ ਥਿਰ ਹੋਈ ॥ ੧੬ ॥ ਕੋਸ ਕੋਸ ਚਹੁੰਗਿਰਦੇ ਮਹਾਂ।ਕਰਕਾ ਜੁਤਿ ਬਰਖਨੋ ਜਲ ਤਹਾਂ। ਤਿਸ ਥਲ ਹੀ ਡੇਰਾ ਕਰਿ ਦਯੋ। ਸਭਿ ਵਹੀਰ ਪਾਛਲ ਕੋ ਅਯੋ॥੧੭॥ ਤਿਸ ਵਹੀਰ ਮਹਿੰ ਇਕ ਸਿਖ ਆਯੋ। ਖੱਚਰ ਏਕ ਦਰਬ ਕੀ ਲਯਾਯੋ। ਪਗ ਪੰਕਜ ਪਰ ਬੰਦਨ ਕਰਿਕੈ।ਜੋਤਿਕ ਧਨ ਸੋ ਆਗੇ ਧਰਿਕੈ॥੧੮॥ 'ਮਹਾਰਾਜ ਇਹੁ ਲੇਹੁ ਖਜਾਨਾ। ਦਿਯੋ ਕੁਬੇਰ ਪੁਚਾਵਨ ਠਾਨਾ'। ਸ਼੍ਰੀ ਗੁਰ ਕਹਜੋ 'ਗੌਨ ਮੁਖ ਖੋਲਹੁ। ਸਭਿ ਬੈਰਾੜਨਿ ਕੋ ਅਬਿ ਬੋਲਹੁ' ॥ ੧੯ ॥ ਅਪਨੇ ਨਿਕਟ ਲਗਾਯਹੁ ਫੇਰ। ਆਧੀ ਮੁਹਰ ਰਜਤਪਣ ਹੋਰਿ[3]। ਇਤਨੇ ਮ ਹੰ ਬੁਲਾਇ ਕਰਿ ਲਯਾਏ। ਕਰਿ ਪੰਕਤ ਬੈਰਾੜ ਬਿਠਾਏ॥੨੦॥ 'ਲੇਹੁ ਚਾਕਰੀ ਲੇਖਾ ਕਰਿ ਕਰਿ।ਨਿਜਤੇ ਗੁਰ ਸਿੱਖੀ

---

[1]ਬੇਮੁਖ ਬਣਨ ਵਾਲੇ ਬੈਨ ਤੇ ਬਹੁਤੇ ਬਿਗਾੜ ਕਰਨ ਵਾਲੇ ਵਾਕ ਬੈਰਾੜ ਬੋਲੇ। [2]ਵਿਥਰਦੇ ਰਹੇ ਹਾਂ। [3]ਸ਼ੁਧਟ ਕੈਬਲ ਤੰਗੇ। [4]ਨਵੀਆਂ ਮੋਹਰਾਂ ਸਨ ਤੇ ਨਾਂਵੇ ਚੁਪੱਯੇ।

ਕੋ ਹਰਿ ਹਰਿ[1]। ਆਨੈ ਅਸ਼ਟ ਦਏ ਅਸਵਾਰ[2]। ਲਿਏ ਪਦਾਂਤੀ ਅਰਥ ਬਿਚਾਰ॥੨੧॥ਗਿਨ ਗਿਨ ਦੇਤਿ ਭਏ ਸਭਿਹੂੰਨਿ।ਪੈਦਲ ਇਕ ਸਊਰ ਕੋ ਦੂਨ। ਤੁਰੇਗ ਪੰਚ ਸੈ ਗਨਤੀ ਆਏ। ਨੌ ਸੈ ਪੈਦਲ ਧਨ ਕੋ ਪਾਏ॥ ੨੨॥ ਜਬਿ ਸਭਿਹੂੰਨਿ ਚਾਕਰੀ ਲੀਨਿ। ਦਰਬ ਹੇਰਿ ਕਰਿ ਆਨੰਦ ਪੀਨ। ਸ਼੍ਰੀ ਮੁਖ ਤੇ ਬੋਲੇ ਹਿਤ ਨਾਲੀ।'ਆਵਹੁ ਦਾਨ ਸਿੰਘ*ਅਸੁਪਾਲੀ[3]॥੨੩॥ਦਰਬ ਚਾਕਰੀ ਕੋ ਬਰਤੰਤੇ। ਤੁਵ ਸੰਗੀ ਸਭਿ ਲੇਨਿ ਕਰੰਤੇ। ਤੂੰ ਭੀ ਲਿਹੁ ਲੇਖਾ ਨਿਜ ਕਰਿਕੋ। ਅੱਗੂ ਨੌਕਰੀ ਕਰਿ ਮੁਦ ਧਰਿਕੈ'॥ ੨੪॥ ਸੁਨਿ ਕੈ ਦਾਨ ਸਿੰਘ ਕਰ ਜੋਰੇ। 'ਦੂਧ ਪੂਤ ਧਨ ਸਭਿ ਘਰ ਮੋਰੇ। ਕ੍ਰਿਪਾ ਕਰਹੁ ਸਿੱਖੀ ਮੁਝ ਦੀਜੈ। ਅਪਨੋ ਜਾਨਿ ਬਖਸ਼ ਕਰਿ ਲੀਜੈ'॥੨੫॥ ਪੁਨ ਗੁਰ ਭਨਸੋ 'ਮਿਲਨ ਸੰਗ ਭਾਈ[4]। ਤਿਨ ਹੀ ਸਮ ਤੁਝ ਕੋ ਬਨਿਆਈ। ਹਾਨ ਲਾਭ ਤਿਨ ਕੋ ਸਮ ਜਾਨਹੁ। ਭ੍ਰਾਤਨਿ ਤੇ ਬਿਛੁਰਨ ਨਹਿੰ ਠਾਨਹੁ॥ ੨੬॥ ਜਿਮ ਸਭਿ ਕਰੈਂ ਜੋਗ ਤਿਮ ਕਰਿਬੋ।ਪ੍ਰਿਥਕ ਹੋਨਿ ਕੀ ਕਸੋਂ ਤ੍ਰਿਟਿ[5] ਧਰਿਬੋ?'। ਦਾਨ ਸਿੰਘ ਕਹਿ 'ਕ੍ਰਿਪਾ ਕਰੀਜੈ। ਇਨਕੋ ਸਾਥ ਨ ਮੋਹਿ ਮਿਲੀਜੈ ॥ ੨੭ ॥ ਅਪਰ ਸਰਬ ਕੁਛ ਹੈ ਘਰ ਮੇਰੇ। ਅਬਿ ਸਿੱਖੀ ਦੀਜਹਿ ਲਖਿ ਚੇਰੇ'। ਸੁਨਿ ਪ੍ਰਸੰਨ ਹ੍ਵੈ ਕਰਿ ਗੁਰ ਭਾਖਸੋ। 'ਸਿੱਖੀ ਕੋ ਬੀਰਜ ਤੈਂ ਰਾਖਸੋ ॥ ੨੮ ॥ ਇਸੀ ਬੀਜ ਤੇ ਸਗਰੇ ਦੇਸ਼। ਦਿਨ ਦਿਨ ਪ੍ਰਤਿ ਵਧਿ ਜਾਇ ਵਿਸ਼ੇਸ਼। ਭਲੋ ਦੇਸ ਜੰਗਲ ਕੋ ਕਰਸੋ। ਬਡ ਉਪਕਾਰ ਕਰਨ ਹਿਤ ਧਰਸੋ॥ ੨੯ ॥ ਜਿਮ ਸਭਿ ਮਾਝੇ ਕੀ ਵਡਿਆਈ। ਮਹਾਂ ਸਿੰਘ ਨੇ ਰਾਖਿ ਦਿਖਾਈ। ਦੇਸ਼ ਮਾਲਵੇ ਕੀ ਅਬਿ ਰਾਖੀ।ਉਪਜਹਿੰ ਸਿੱਖੀ ਕੇ ਅਭਿਲਾਖੀ†॥੩੦॥ਅਬਿਤੂੰ ਜਗਤ ਜੂਠ[6]

---

[1]ਦੂਰ ਕਰ ਕਰ ਕੇ। [2]ਅੱਠ ਆਨੇ ਅਸਵਾਰ ਨੂੰ ਦਿੱਤੇ। [3]ਘੋੜੇ ਪਾਲਣ ਵਾਲਾ। [4]ਭਰਾਵਾਂ ਨਾਲ ਰਲਣਾ। [5]ਵਿੱਛੋ। [6]ਝੂਠਾ।

*ਇਸ ਨੂੰ ਸਾਖੀ ਵਾਲੇ ਤੇ ਕਵੀ ਜੀ ਦਾਨ ਸਿੰਘ ਲਿਖ ਰਹੇ ਹਨ, ਪਰ ਇਹ ਅਜੇ ਸਿੰਘ ਨਹੀਂ ਹੈ, ਅਥਵਾ ਸਤਿਗੁਰੂ ਜੀ ਨੇ ਭੀ ਇਸ ਨੂੰ ਸਿੰਘ ਸਜਾਉਣਾ ਹੈ ਇਸ ਕਰਕੇ ਹਿਤ ਨਾਲ ਸਿੰਘ ਨਾਉਂ ਕਰਕੇ ਪਹਿਲਾਂ ਹੀ ਬੁਲਾ ਰਹੇ ਹਨ।

†ਜੋ ਲੋਕ ਮਾਝੇ ਦੇ ਸਿੱਖਾਂ ਦੇ ਫੈਲ ਜਾਣ ਤੇ ਤਰਕ ਕਰਦੇ ਹਨ, ਵੇਖ ਲੈਣ ਕਿ ਮਾਲਵੇ ਨੇ ਭੀ ਉਹੀ ਵੇਲਣਾ ਖਾਧੀ ਹੈ। ਜਿਵੇਂ ਮਹਾਂ ਸਿੰਘ ਨੇ ਮਾਝੇ ਦੀ ਪੈਜ ਰੱਖ ਲਈ ਤਿਵੇਂ ਦਾਨੇ ਨੇ ਮਾਲਵੇ ਦੀ ਰੱਖੀ।ਐਂਵੇ ਫਾਕਿਆਤ ਪੈਂਚਵਿਚ ਪਾਟਕ ਤੇ ਜ਼ਾਤੀ ਵੇਲ ਵਿਗਾੜ ਦਾ ਕਾਰਨ ਨਹੀਂ ਬਣਨੇ ਚਾਹੀਏ।ਮਾਝਾ ਮਾਲਵਾ ਸਭ ਵੀਰ ਹਨ ਤੇ ਸਤਿਗੁਰੂ ਦੇ ਹਨ। ਮਾਝੇ ਮਾਲਵੇ ਦਾ ਪਾਟਕ ਸਿਖ ਰਾਜ ਸਮੇਂ ਸਿਖ ਤਾਕਤ ਨੂੰ ਪਾੜ ਦੇਣ ਵਾਸਤੇ ਮੁਸਾਰਥੀਆਂ ਨੇ ਚਲਾਇਆ ਸੀ। ਫੇਰ

[ਬਾਕੀ ਹੈ ਦੇਖੋ ਅਗਲੇ ਪੰਨੇ ਦੇ ਫੋਨ]

ਤਜਿ ਦੇਹੁ। ਬਨਹੁੰ ਸਿੱਖ ਪਾਹੁਲ ਕਹੁ ਲੇਹੁ'। ਕਹੈ[1] ਸੁ'ਉਦਰ ਅਫਰ ਮਮ ਜਾਵਹਿ। ਤਜਹੁੰ ਕਸ਼ਟ ਹੁਇ ਕੌਨ ਬਚਾਵਹਿ' ॥ ੩੧ ॥ ਸ੍ਰੀ ਮੁਖ ਕਹਨੋ 'ਕਸ਼ਟ ਤੁਵ ਟਾਰੇ। ਸਿਰ ਪਰ ਕਰੀਅਹਿ ਕੇਸਨਿ ਧਾਰੇ। ਸਿੱਖ ਸੰਪੂਰਨ ਹੀ ਅਬਿ ਬਨੋ। ਦੁਰਮਤਿ ਜਗ ਕੀ ਦੀਰਘ ਹਨੋ' ॥ ੩੨ ॥ ਸੁਨਿ ਬੋਲਨੋ 'ਕਨੋਂ ਕੇਸ ਰਖਾਵਹੁ। ਬਿਨਾ ਕੇਸ ਤੇ ਸਿਖ ਲਖਿ ਪਾਵਹੁ'। 'ਦਾਨ ਸਿੰਘ ਸੁਨਿ ਕਾਰਨ ਯਾਕੋ। ਹੋਰਹਿੰ ਪਰਨੋ ਨਰਕ ਸਿਖ ਜਾਕੋ[2] ॥ ੩੩ ॥ ਕੇਸਨ ਤੇ ਹਮ ਲੇਹਿੰ ਪਛਾਨ। ਚਹੈਂ ਬਚਾਵਨ ਕਸ਼ਟ ਮਹਾਂਨ । ਕੇਸਨ ਤੇ ਗਹਿ ਤਰਤ ਨਿਕਾਰਹਿੰ। ਅਪਨੀ ਲਾਗੀ ਛਾਪ ਬਿਚਾਰਹਿੰ*' ॥ ੩੪ ॥ ਸੁਨਿ ਕੈ ਦਾਨ ਸਿੰਘ ਤਿਸ ਕਾਲਾ। ਜਿਸ ਕੇ ਮੁਖ ਪਰ ਸ਼ਮਸ਼ ਬਿਸਾਲਾ। ਦੋਨਹੁੰ ਹਾਥਨ ਗਹਿ ਕਰਿ ਸੋਈ। ਬੋਲਨੋ ਪ੍ਰਭੁ ਸੋਂ ਸਨਮੁਖ ਹੋਈ ॥੩੫॥ 'ਇਸ ਤੇ ਆਪ ਚਿਨਾਰੀ ਧਰੀਅਹਿ। ਗਹਿ ਕੈ ਸ਼ਮਸ਼ ਨਿਕਾਸਨ ਕਰੀਅਹਿ'। ਸੁਨਿ ਕੈ ਸਤਿਗੁਰ ਹਾਥ ਰੁਮਾਲ। ਕਰਿ ਮੁਖ ਆਗੇ ਹਸੇ ਬਿਸਾਲ ॥੩੬॥ "ਬਾਕ ਆਪ ਕੋ ਮੈਂ ਨ ਹਟਾਵੌਂ। ਸਿਰ ਪਰ ਰਖਿਕੈ ਕੇਸ ਵਧਾਵੌਂ। ਜਗਤ-ਜੂਠ ਤਜਿ ਪਾਹੁਲ ਲੈ ਹੌਂ। ਤੁਰਸਿੱਖੀ ਕੇ ਪੰਥ ਚਲੈ ਹੌਂ' ॥ ੩੭ ॥ ਇਮ ਕਹਿ ਭਯੋ ਪ੍ਰਭੂ ਅਨੁਸਾਰੀ। ਅੰਮ੍ਰਿਤ ਲੇ ਗੁਰ ਢਤੋ ਉਚਾਰੀ।ਪੁਨ ਬੈਰਾਜ ਦਰਬ ਕੋ ਪਾਏ। ਮਿਲਿ ਆਪਸ ਮਹਿੰ ਉਠਿ ਹਰਖਾਏ ॥ ੩੮ ॥ 'ਧਰਨੋ ਗੁਰੂ ਢਿਗ ਦਰਬ ਘਨੇਰਾ। ਏਕ ਫਰੇਬ ਕਰਹੁ ਇਸ ਬੇਰਾ। ਜਿਸ ਤੇ ਪ੍ਰਾਪਤ ਹੈ ਧਨ ਆਨ'।ਗਏ ਗੁਰੂ ਢਿਗ ਮਸਲਤ ਠਾਨਿ ॥ ੩੯॥ 'ਕਰਨਿ ਚਾਕਰੀ ਜਬਿ ਹਮ ਆਏ। ਇਕ ਆਧਹੁ ਇਕ ਘਰੋਂ ਟਿਕਾਏ। ਦੈ ਨੋ ਦੈ ਤੀਨਹੁੰ ਨੋ ਤੀਨ[3]। ਤਜਿ ਤਜਿ ਸਦਨ ਆਇਬੋ ਕੀਨ ॥ ੪੦ ॥ ਯਾਂਤੇ ਦੁਹਰੋ ਦਿਹੁ ਦਰਮਾਹਾਂ[4]।ਜੋ ਹਮ ਜੈ ਕੈ ਦੇਂ ਘਰ ਮਾਹਾਂ। ਨਤੁ ਸਭਿ

[1]ਦਾਨੇ ਨੇ ਕਿਹਾ। [2]ਜਦ ਕੋਈ ਸਿੱਖ ਨਰਕ ਪਿਆ ਦੇਖਾਂਗੇ। [3]ਦਾਨਾ ਬੋਲਿਆ । [4]ਦੋਹਾਂ ਨੇ ਦੋ ਪਿੱਛੇ ਛੱਡੇ ਤੇ ਤਿੰਨਾਂ ਨੇ ਤਿੰਨ। [4]ਮਾਹਵਾਰੀ ਤਨਖਾਹ। *ਚੋਜ ਭਰੇ ਲਾਡ ਦੇ ਵਾਕ ਹਨ, ਕਵਿਤਾ ਦੇ ਕਟਾਖਜ ਇਸ ਵੇਲੇ ਬੀ ਮੂੰਹ ਤੋਂ ਫੁੱਲਾਂ ਵਾਂਙ ਝੜਦੇ ਹਨ।

(ਪਿਛਲੇ ਪੰਨੇ ਦੀ ਟੂਕ ਦੀ ਬਾਕੀ)

ਸਿੱਖ ਰਾਜ ਨੂੰ ਡੋਬਣ ਵਾਲੇ ਸ਼ਾਰਬੀਆਂ ਨੇ ਸਿੱਖ ਫੌਜ, ਸਿੱਖ ਸਰਦਾਰਾਂ ਤੇ ਟਿੱਕਾ ਨੌ ਨਿਹਾਲ ਸਿੰਘ ਦਾ ਪਾਟਕ ਮਹਾਰਾਜਾ ਖੜਗ ਸਿੰਘ ਨਾਲ ਝੂਠ ਤੁਫਾਨ ਬਣਾ ਬਣਾਕੇ ਪੁਚਾਯਾਸੀ।ਇਸੀ ਤਰ੍ਹਾਂ ਹੋਰ ਸ਼ਹਿਰੀ ਸਿੱਖ ਦੇ ਹਨ ਯਾ ਜੱਟ ਸਿੱਖ ਹੋਰ ਹਨ ਤੇ ਦੂਜੇ ਜਾਤਾਂ ਤੋਂ ਸਜੇ ਹੋਰ ਹਨ, ਸਭ ਸ਼ਾਰਬੀ ਪਾਟਕ ਪਾਕੇ ਕੌਮ ਨੂੰ ਤਬਾਹ ਕਰ ਰਹੇ ਹਨ। ਤੁਣ ਪੰਥਕ ਜਥੇਬੰਦੀ ਤੋੜਨ ਲਈ ਮਤਾਂ ਦੀ ਸ਼ਕਲ ਵਿਚ ਪਾਟਕ ਪਾਏ ਜਾ ਰਹੇ ਹਨ। ਖਾਲਸਾ ਜੀ ਨੂੰ ਹੋਸ਼ ਕਰਨੀ ਚਾਹੀਏ।

ਤੇ ਧਨ ਆਧੋ ਲੈ ਹੈਂ। ਕਹਾਂ ਨਿਕਟ ਰਖਿ ਹਮ ਤਬਿ ਖੈ ਹੈਂ ॥੪੧॥ ਗੁਰ ਸਿੱਖੀ ਤੇ ਭੇ ਸਭਿ ਊਨੀ। ਅਬਿ ਤੇ ਦੇਹੁ ਚਾਕਰੀ ਦੂਨੀ। ਲੈ ਕਰਿ ਧਨ ਕੁਟੰਬ ਕੋ ਪਾਰਹਿਂ।ਕਰਹਿਂ ਨੌਕਰੀ ਮਿਗ ਸਿਧਾਰਹਿਂ' ॥੪੨॥ ਸੁਨਿ ਕ੍ਰਿਪਾਲ ਤਿਨ ਕੀ ਬੁਧਿ ਹੀਨ। ਦਰਮਾਹਾਂ ਦੂਨਾਂ ਤਬਿ ਦੀਨ। ਸ਼ੇਸ਼ ਰਜਤਪਣ ਅਰੁ ਦੀਨਾਰ। ਬਚੇ ਸੁ ਗਾਡੇ ਧਰਾ ਮਝਾਰ ॥੪੩॥ ਨਾਮ ਰੁਪਤ ਸਰ ਥਲ ਕੋ ਰਾਖਸੋ।–ਦਰਬ ਰੁਪਤ ਆਨਸੋਂ–ਅਭਿਲਾਖਸੋ। ਨਿਜ ਨਿਜ ਡੇਰਨਿ ਜਾਇ ਬਿਰਾਜ। ਕਰਹਿਂ ਪਰਸਪਰ ਬਾਤ ਉਘਾੜ ॥ ੪੪ ॥ 'ਬਰਛੀ ਕੀ ਸੁ ਅਨੀ ਪਰ ਦਰਬੈ'। ਏਕ ਬਾਰ ਲਿਯ ਗੁਰ ਤੇ ਸਰਬੈ। ਦੂਨੋ ਲਿਯੋ ਸਭਿਨਿ ਦਰਮਾਹਾਂ। ਬਿਲਮ ਨ ਲਗੀ ਏਕ ਛਿਨ ਮਾਂਹਾ' ॥੪੫॥ਇਕ ਸਿਖ ਤਿਨ ਤੇ ਸੁਨਿ ਕਰਿ ਗਯੋ। ਪ੍ਰਭੂ ਸਮੀਪ ਕਹਤਿ ਸੋ ਭਯੋ। 'ਪਾਤਸ਼ਾਹੁ ਬਿਗੜੇ ਬੈਰਾੜ।ਬਸਿਏਹਾਰ ਉਜਾੜ ਸੁ ਝਾੜ[2]*॥੪੬॥–ਬਰਛੀ ਅਨੀ ਸਾਥ ਧਨ ਲੀਨ। ਗੁਰ ਤੇ ਬਿਲਮ ਨ ਲਗਿਬੇ ਦੀਨ–। ਕਹਿ ਕਹਿ ਆਪਸ ਮਹਿਂ ਬਹੁ ਹਸੈਂ।ਤੁਮਰੋ ਪ੍ਰੇਮ ਨ ਮਹਿਮਾ ਬਸੈ' ॥੪੭॥ ਸੁਨਿ ਕਰਿ ਸ੍ਰੀ ਮੁਖ ਤੇ ਕਹਿ ਤਬੈ।ਹਮਰੋ ਹੋਇ ਖਾਲਸਾ ਜਬੈ। ਚੋਟ ਨੌਕ ਕੀ ਕਰਿ ਉਤ ਲੈਹੈਂ[3]। ਦਰਬ ਸਹੰਸ੍ਰ ਗੁਣਾ ਸਭ ਦੈਹੈਂ ॥ ੪੮ ॥ ਖੋਯੋ ਰਾਜ ਨ ਹੋਹਿ ਜਮੱਯਤ[4]। ਬਸਹਿਂ ਖਾਲਸੇ ਕੀ ਹੁਇ ਰੱਯਤ। ਅਪਨੋ ਕਾਰਜ ਆਪ ਬਿਗਾਰਾ। ਮੂਢ ਅਜਾਨ ਹਰਖ ਪੁਨ ਧਾਰਾ† ॥ ੪੯ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਬੈਰਾੜਨ' ਪ੍ਰਸੰਗ ਬਰਨਨੰ ਨਾਮ ਸਪਤਦਸ਼ਮੋ ਅੰਸੁ ॥ ੧੭ ॥

੧੮. [ਬਹਿਮੀ ਸ਼ਾਹ ਨੂੰ ਅੰਮ੍ਰਿਤ ਛਕਾਯਾ। ਦਿਵਾਨੇ ਨੂੰ ਬਖ਼ਸ਼ਿਸ਼]।

ਦੋਹਰਾ॥ ਬਹਿਮੀ‡ ਹੁਤੋ ਫਕੀਰ ਤਹਿਂ ਮੁਸਲਮਾਨ ਕਾ ਥਾਨ।ਗੋਰ ਬਣਾਈ ਦੀਰਘਾ ਮਿਣ ਨੌ ਹਾਥ ਪ੍ਰਮਾਣ ॥੧॥ ਚੌਪਈ ॥ ਪ੍ਰਥਮ ਜੀਵਤੇ ਸੋ ਬਨਿਵਾਈ। ਲਾਇ ਰੇਖਤਾ[5] ਦਿਢ ਕਰਵਾਈ। ਮੋਰੀ ਅਲਪ ਰਖੀ ਤਿਸ ਮਾਂਹੀ। ਮਰਣ ਲਗੇ ਪ੍ਰਵਿਸ਼ਨ ਵਿਚ ਤਾਂਹੀ ॥ ੨ ॥ ਸੋ ਸਤਿਗੁਰ ਕੇ ਢਿਗ ਚਲਿ ਆਯੋ। ਪਗ ਪੰਕਜ ਪਰ ਸੀਸ ਨਿਵਾਯੋ।ਮਣ ਇਕ ਘ੍ਰਿਤ ਸੋ ਮਣ[6] ਮਿਸ਼-

[1]ਭਾਵ ਆਪਣੇ ਬਲ ਨਾਲ ਧਨ ਮਜਦੂਰ ਕਰਕੇ ਲਿਆ ਹੈ। [2]ਉਜਾੜ ਦੇ ਝਾੜਾਂ ਵਿਚ। [3](ਜੁੱਤੀ ਦੀ) ਨੌਕ ਦੀ ਚੋਟ ਨਾਲ। [4]ਫੌਜਾਂ, ਇਕੱਠ। [5]ਦੂਨੇ ਗਚ [ਫਾ:, ਦੋਖਤਹ=ਸੱਚੇ ਵਿਚ ਢਾਲਕੇ ਬਣਾਈ ਹੈ। ਪੰਜਾ:, ਦਨਾ ਜਿਸ ਵਿਚ ਕਲੀ ਤੇ ਹੋਰ ਮਸਾਲਾ ਪਿਆ ਹੋਵੇ। ਦੂਨੇ ਗਚ]। [6]ਇਕ ਮਣ। *ਪਾ:–ਮਝਾੜ। †ਤਵਾ:ਖਾ: ਵਿਚ ਲਿਖਿਆ ਹੈ ਕਿ ਬੈਰਾੜ ਇਵੇਂ ਚਲੇ ਗਏ ਤੇ ਦਾਨਾ ਸਿੰਘ ੨੦ ਸਾਥੀਆਂ ਸਮੇਤ ਮੇਵਾ ਵਿਚ ਰਿਹਾ। ਭਾਵ ਇਹ ਕਿ ਮਾਲਵੇ ਵਿਚ ਸਿੱਖ ਰਾਜੇ ਰਾਜ ਕਰਨਗੇ। ‡ਇਬਰਾਹੀਮ ਨਾਮ ਸੀ ਤੇ ਲੋਕੀਂ ਬਹਮੀ ਸ਼ਾਹ, ਦੂਹਮੀ ਨਾਮ ਬੋਲਦੇ ਸਨ। ਇਹ ਭੀ ਸਾਖੀ ਪੋਥੀ ਦੀ ਸਾਖੀ ਹੈ।

ਟਾਨ। ਮਣ ਮੈਦਾ ਦੀਨਸਿ ਤਿਸ ਆਨਿ ॥੩॥ ਅਪਰ ਚੂਨ, ਚਾਵਰ, ਅਰੁ ਦਾਨਾ।ਦਯੋ ਬਿਨੈ ਜੁਤਿ ਖਾਨ ਰੁ ਪਾਨਾ।ਹਾਥ ਜੋਰਿ ਕਰਿ ਅਰਜ਼ ਗੁਜ਼ਾਰੀ ‘ਪਰਸੋ ਆਨ ਮੈਂ ਸ਼ਰਣਿ ਤੁਮਾਰੀ ॥੪॥ ਦਾਸ ਆਪਨੋ ਮੋਹਿ ਬਨਾਵਹੁ। ਕਰਹੁ ਸਿੰਘ ਪਾਹੁਲ ਛਕਵਾਵਹੁ। ਜਗਤ ਬਿਖੈ ਹੈਂ ਪੰਥ ਘਨੇਰੇ। ਭਲੀ ਪ੍ਰਕਾਰ ਸਰਬ[1] ਮੈਂ ਹੇਰੇ॥੫॥ ਪ੍ਰਥਮ ਮੂੰਡਿ ਸਿਰ,ਭੀਖ ਮੰਗਾਵੈਂ।ਭਲੋ ਭੇਸ ਤੇ ਬੁਰੋ ਬਨਾਵੈਂ। ਰਾਵਰਿ ਪੰਥ ਸਮਾਨ ਨ ਆਨ। ਮੈਂ ਪਰਖੀ ਸਭਿ ਰੀਤਿ ਪਛਾਨ[2]॥੬॥ਉੱਜਲ ਬੇਸ ਸੁ ਉੱਜਲ ਮਤਾ। ਸਿਮਰਨ ਸੱਤਿਨਾਮ ਚਿਤ ਰਤਾ। ਧਾਂਤੇ ਹੈ ਮੇਰੀ ਅਭਿਲਾਖਾ। ਬਨੌਂ ਸਿੰਘ ਮੈਂ ਧਾਂਤੇ ਭਾਖਾ’ ॥ ੭ ॥ ਸੁਨਿ ਸ਼੍ਰੀ ਪ੍ਰਭੁ ਪ੍ਰਸੰਨਤਾ ਧਾਰੀ। ‘ਪੂਰਬ ਭਲੀ ਰੀਤਿ ਤੈਂ ਡਾਰੀ। ਮੁਸਲਮਾਨ ਹੁਇ ਭਾਵਨ ਧਰੈ। ਮਿਲਨਿ ਪੰਥ ਮਹਿੰ ਜੋ ਹਿਤ ਕਰੈ ॥ ੮॥ ਤੌ ਇਹ ਉਚਿਤ ਖਾਲਸੇ ਬੀਚ। ਪਾਹੁਲ ਲਹੈ ਊਚ ਕੈ ਨੀਚ’। ਮਾਨ ਸਿੰਘ ਸੋਂ ਹੁਕਮ ਬਖਾਨਾ ‘ਖਰੋ ਹੋਹੁ ਕਰਿ ਸਿੱਖ ਸੁਜਾਨਾ’॥੯॥ਲੈਆਗਯਾ ਅੰਮ੍ਰਿਤ ਬਨਵਾਯੋ। ਖਰੇ ਹੋਇ ਤਤਕਾਲ ਛਕਾਯੋ।ਸ਼੍ਰੀਮੁਖ ਤੇ ਤਬਿ ਨਾਮ ਉਚਰਸੋ। ਸ਼ੁਭ ‘ਅਜਮੇਰ ਸਿੰਘ’ ਤਿਹ ਧਰਸੋ ॥ ੧੦ ॥ ਵਾਹਿਗੁਰੂ ਜੀ ਕੀ ਕਹਿ ਫਤੇ। ਭਾ ਕੱਲਯਾਣ ਉਚਿਤ ਮੁਦ ਚਿਤੇ। ਸਿਮਰਨ ਕਰਨਿ ਲਗੇ ਗੁਰ ਕੇਰਾ। ਗੁਰਬਾਣੀ ਪਠਿ ਸੰਝ ਸਵੇਰਾ ॥੧੧॥ ਤਹਿੰ ਡੇਰਾ ਕਰਿ ਨਿਸਾ ਬਿਤਾਈ। ਪ੍ਰਾਤਿ ਭਏ ਤਯਾਰੀ ਕਰਿਵਾਈ*। ਹਯ ਅਰੂਢਿ ਕਰਿ ਚਲੇ ਕ੍ਰਿਪਾਲਾ। ਸੰਗ ਸੁਭਟ ਗਨ ਆਯੁਧ ਨਾਲਾ ॥੧੨॥ ਕੋਤਿਕ ਕੋਸ ਉਲੰਘ ਕਰਿ ਗਏ। ਸਾਹਿਬਚੰਦ ਗ੍ਰਾਮ ਪਹੁੰਚਏ। ਸਮਾ ਭਯੋ ਸੁੱਖੇ ਕ਼ਹੁ ਆਨਿ। ਤਹਿੰ ਰਗੜ੍ਹਾਇ ਕਰਤਿ ਭੇ ਪਾਨ ॥ ੧੩ ॥ ਸੋਚ ਸੁਚੇਤਾ ਕਰਿ ਪੁਨ ਚਲੇ।ਕੋਤਿਕ ਗਮਨ ਅੱਗ੍ਰ ਕੋ ਕਰੇ। †ਗ੍ਰਾਮ ਕੋਟ ਭਾਈ ਕੇ ਜਹਾਂ। ਡੇਰਾ ਜਾਇ ਕਰਤਿ ਭੇ ਤਹਾਂ ॥ ੧੪ ॥ ਬਸੈਂ ਬਾਣੀਏ ਗੁਰ ਸਿਖ ਦੋਇ। ਗੁਰ ਆਗਵਨ ਸੁਨਤਿ ਭੇ ਸੋਇ। ਪ੍ਰਥਮ ਜਾਇ ਪਗ ਬੰਦਨ ਠਾਨੀ। ਕੁਸ਼ਲ ਪ੍ਰਸ਼ਨ ਸਤਿਗੁਰੂ ਬਖਾਨੀ॥੧੫॥ ਹਾਥ ਜੋਰਿ ਜੁਗ ਅਰਜ਼ ਗੁਜ਼ਾਰੀ। ‘ਸੇਵਾ ਕਰਸੋ ਚਹੈਂ ਹਮ ਥਾਰੀ[3]‡। ਕ੍ਰਿਪਾ ਕਰਹੁ ਅਬਿ ਆਗਸ਼ਾ ਦੀਜੈ। ਸੰਗ ਲਾਂਗਰੀ ਮਮ ਕਰਿ ਦੀਜੈ॥੧੬॥ਸਕਲ ਦੇਗ਼ ਹਿਤ ਚਹੈਂ ਸੁ ਲਯਾਵੈਂ।ਕਰਿ ਅਹਾਰ ਪ੍ਰਭੁ ਕੌ ਤ੍ਰਿਪਤਾਵੈਂ’।ਖਸ਼ੀ ਕਰੀ ਅਸ ਹੁਕਮ ਬਖਾਨਾ। ‘ਅੰਮ੍ਰਿਤ

[1]ਸਾਨੂੰ (ਪੰਥ)। [2]ਸਭ ਤਰ੍ਹਾਂ ਪਛਾਣਕੇ ਭਾਵ ਚੰਗੀ ਤਰ੍ਹਾਂ ਪਰਖੀ ਹੈ। [3]ਆਪ ਜੀ ਦੀ।*ਇਸ ਥਾਂ ਡੇਰਾ ਇਕ ਦਿਨ ਤੋਂ ਵਧੀਕ ਰਿਹਾ ਹੈ। †ਇਹ ਭੀ ਸਾਖੀਪੋਥੀ ਦੀ ਸਾਖੀ ਹੈ। ‡ਪਾ:—ਸਾਖੀ।

ਛਕਹੁ ਹੋਹਿ ਕੱਲਆਨਾ ॥੧੭॥ ਮਿਲਹੁ ਖਾਲਸੇ ਸੋਂ ਬਨਿ ਰੂਪ। ਅੰਤ ਸਮੈਂ ਪਦ ਲੇਹੁ ਅਨੂਪ*[1]। ਸ਼੍ਰੀ ਗੁਰ ਤੇ ਸੁਨਿ ਕਰਿ ਤਿਨ ਮਾਨਾ। ਕਰਿ ਕੜਾਹ ਤੂਰਨ ਤਬਿ ਆਨਾ ॥ ੧੮ ॥ ਗਰ ਸ਼ਮਸ਼ੇਰ ਪਾਇ ਕਰਿ ਖਰੇ। ਵਾਹਿਗੁਰੂ ਸੁ ਮੰਤ੍ਰ ਮੁਖ ਰਰੇ†। ਖਰੇ ਬਿਲੋਕੇ ਗੁਰੂ ਬਖਾਨੈਂ। 'ਉਠਿ ਗੁਰਬਖਸ਼ ਸਿੰਘ ਲਿਹੁ ਮਾਨੈ'[2] ॥੧੯॥ ਸੁਨਿ ਕਰਿ ਹੁਕਮ ਨੀਰ ਅਨਵਾਯੋ। ਲੈ ਮਿਸ਼ਟਾਨ ਪਤਾਸਨ ਪਾਯੋ। ਪਢੇ ਸਵੈਯੇ ਸਿੰਘਨ ਪੰਚੈ। ਪੂਰਬ ਜਪ, ਅਨੰਦ ਪੁਨ ਬੇਚ ॥੨੦ ॥ ਝੋਰੜ ਸੰਗਮਾ ਭਾਖੈਂ ਸਬੈ। ਸੋ ਗੁਰਬਖਸ਼ ਸਿੰਘ ਉਠਿ ਤਬੈ। ਕਰਿ ਅਰਦਾਸ ਹੁਕਮ ਕੋ ਲੈਕੈ। ਦੈ ਕੋ ਅੰਮ੍ਰਿਤ ਦਿਯੋ ਛਕੈ ਕੈ ॥ ੨੧ ॥ ਪ੍ਰਥਮ ਨਾਮ 'ਰੰਗੀ' ਤਿਸ ਕੇਰਾ। 'ਰੰਗੀ ਸਿੰਘ' ਧਰਯੋ ਤਿਸ ਬੇਰਾ।'ਘੁੰਮੀ ਸਿੰਘ' ਦੂਸਰੇ ਨਾਮੂ।ਧਰਤਿ ਭਏ ਸ਼੍ਰੀ ਮੁਖ ਸੁਖ ਧਾਮੂ॥੨੨॥ਇਮ ਨਿਹਾਲ ਹੁਇ ਮਸਤਕ ਟੇਕਾ।ਖੁਸ਼ੀ ਕਰੀ ਤਬਿ ਜਲਧਿ ਬਿਬੇਕਾ। ਸਭਿ ਡੇਰੇ ਕੀ ਸੇਵਾ ਕੀਨਿ। ਹਯਨਿ ਚਰਨ ਹਿਤ[3] ਤ੍ਰਿਣ ਗਨ ਦੀਨ॥੨੩॥ ਖਾਨ ਪਾਨ ਕਰਿ ਸਭਿ ਤ੍ਰਿਪਤਾਏ। ਸੁਖ ਤੇ ਪੌਢਿ ਰਾਤਿ ਸੁਪਤਾਏ।ਸੌਚ ਸ਼ਨਾਨ ਹੋਇ ਸਵਧਾਨਾ। ਭਏ ਅਰੂਢਿ ਅਨਾਇ ਕਿਕਾਨਾ ॥ ੨੪ ॥ ਕਰਨ ਅਖੇਰ ਕ੍ਰਿਪਾਲ ਪਧਾਰੇ। ਸਨੈ ਸਨੈ ਉੱਦਮਾਨ ਸਿਧਾਰੇ। ਮਨ ਭਾਵੰਤ ਬਿਚਰੇ ਤਿਸ ਬੇਰਾ। ਕਰਨੈ ਗ੍ਰਾਮ ਸੁਨੀਅਰ‡ ਮਹਿੰ ਡੇਰਾ ॥੨੫॥ ਤਹਿੰ ਬਿਤਾਇ ਨਿਸ ਗਮਨਤਿ ਭਏ। ਗ੍ਰਾਮ ਰੋਹਲੇ ਉਤਰਨ ਕਏ। ਤਹਿੰ ਤੇ ਚਢਿ ਪੁਨ ਪੰਥ ਪਧਾਨੇ। ਗ੍ਰਾਮ ਬਥੀਹੇ ਨਿਕਟ ਸਥਾਨੇ ॥੨੬॥ ਕਰਨੈ ਸਿਵਰ ਉਤਰੇ ਗੁਨ ਧਾਮੂ। ਨੌਂ ਬਾਸੁਰ ਤਹਿੰ ਕੀਨ ਮੁਕਾਮੂ। ਤਹਿੰ ਤੇ ਚਢਿ ਬਾਜਕ ਕੋ ਗਏ। ਸਮੈਂ ਦੇਖਿ ਸੁਖਾ ਛੱਕ ਲਏ ॥ ੨੭ ॥ ਗ੍ਰਾਮ ਨਰਨ ਸੁਨਿ ਗੁਰ ਆਗਵਨੂ। ਪੈਂ[4] ਬਟੋਰ ਕਰਿ ਸਗਰੇ ਭਵਨੂ। ਭਰਿ ਭਰਿ ਘਟ ਗਨ ਬਾਹਰ ਲਯਾਏ। ਕਰਿ ਦਰਸ਼ਨ ਸਭਿ ਸੀਸ ਨਿਵਾਏ ॥ ੨੮ ॥ ਪਾਇ ਪਾਇ ਮਿਸ਼ਟਾਨ ਪਿਲਾਵਾ। ਤ੍ਰਿਪਤਿ ਹੋਇ ਪੀਵਤਿ ਮਨ ਭਾਵਾ। ਏਕ ਸਿੰਘ ਨੈ ਪਾਨ ਨ ਕੀਨਿ। ਦੇ ਬਹੁ ਰਹਯੋ ਨਹੀਂ ਕਰ ਲੀਨ ॥੨੯॥ ਬੂਝਯੋ ਸ਼੍ਰੀ ਪ੍ਰਭੂ 'ਕਯੋਂ

---

[1]ਭਾਵ ਗੁਰਬਖਸ਼ ਸਿੰਘ ਝੋਰੜ ਨੂੰ ਹੁਕਮ ਹੋਇਆ ਕਿ ਤੂੰ ਅੰਮ੍ਰਿਤ ਛਕਾ, ਦੇਖੋ ਅੰਕ ੨੧। [2]ਪੰਜਾਂ ਸਿੰਘਾਂ ਨੇ। [3]ਚਰਨ ਲਈ। [4]ਦੁੱਧ। *ਅੰਮ੍ਰਿਤ ਕਲਸਾਨ ਅਰਥ ਛਕਾਇਆ ਜਾਣਾ ਇਸ ਥਾਂ ਤੋਂ ਸਪਸ਼ਟ ਸਿੱਧ ਹੈ। †ਇਥੋਂ ਸਪਸ਼ਟ ਹੋ ਗਿਆ ਕਿ ਅੰਮ੍ਰਿਤ ਗੁਰ ਦੀਖਿਆ ਸੰਸਕਾਰ ਹੈ। ‡ਪਾ:-ਸੁਨੀਅਰ। ਸਾਖੀ ਪੋਥੀ ਵਿਚ ਪਾਠ ਸੁਨੀਅਰ ਹੀ ਹੈ।

ਨਹਿੰ ਪੀਨਾ ?'। ਕਹੈ ਸਿੰਘ 'ਖੇਬੋ ਪਲ[1] ਕੀਨਾ।ਧੇਨੁ ਦੁਗਧ ਕੋ ਪੀਵਤਿ ਦੋਸ਼। ਯਾਂਤੇ ਮੈਂ ਨ ਪਿਯੋਂ ਕਰਿ ਹੋਸ਼॥੩੦॥ਜੋ ਮਹਿਖੀ ਕੋ ਹੋਇ ਨਿਰਾਲਾ। ਤੌ ਮੈਂ ਕਰਿ ਹੌਂ ਪਾਨ ਸੁਖਾਲਾ*'।ਸੁਨਿ ਇਸ ਤੇ ਸਿਖ ਏਕ ਉਚਾਰੇ। 'ਮੈਂ ਲਯਾਵਹੁੰ ਪੈ ਮਹਿਖ ਨਿਰਾਰੇ' ॥ ੩੧ ॥ ਗੁਰ ਭਾਖਜੋ 'ਪੀਵਨ ਬਹੁ ਕਰਹੁ। ਤ੍ਰਿਪਤਹੁ ਭਲੇ ਉਦਰ ਕੋ ਭਰਹੁ'। ਇਮ ਸ਼੍ਰੀ ਪ੍ਰਭੁ ਕੀਨਸਿ ਤਹਿੰ ਡੇਰੇ।ਪੈ ਪਿਆਇ ਤ੍ਰਿਪਤਾਇ ਘਨੇਰੇ॥੩੨॥ਪੂਰਬ ਜਥਹਿ ਦਿਵਾਨਾ ਮਾਰਜੋ। ਕਿਸ ਨੇ ਸਭਿ ਮਹਿੰ ਜਾਇ ਉਚਾਰਜੋ। 'ਪੰਥ ਤੁਮਾਰੇ ਕੋ ਤਹਿੰ ਗਯੋ। ਸਿੰਘ ਕ੍ਰਿਪਾਨਝਾਰਿ ਹਤਿ ਦਯੋ'॥੩੩॥†ਘੁੱਦਾ ਸੁੱਖੁ ਹੁਤੇ ਮਹੰਤ।ਰਿਸਕਰਿ ਮਿਲਿ ਸਭਿ ਕੀਨਿ ਮਤੰਤ। 'ਲਿਹੁ ਪਲਟਾ ਗੁਰ ਤੇ ਚਲਿ ਅਬੈ'। ਲਏ ਬਟੋਰ ਟੋਰ ਕਰਿ ਸਬੈ ॥ ੩੪ ॥ ਇਕਠੇ ਹੁਇ ਪੰਚਾਸ ਦਿਵਾਨੇ। ਲੈਨਿ ਬੈਰ ਕੋ ਪੰਥ ਪਧਾਨੇ। ਮਗ ਮਹਿੰ ਕਰਿ ਬਿਚਾਰ ਛਰ ਧਾਰਾ। 'ਸ਼੍ਰੀ ਗੁਰ ਧੀਰ ਬੀਰ ਬਲਿ ਭਾਰਾ ॥੩੫॥ਤਿਸ ਆਗੇ ਕਸ਼ਤ੍ਰ ਸ਼ਕਤਿ ਹਮਾਰੀ। ਅੱਗੂ ਨਿਵੈਂ ਜਿਸ ਖਲਕਤ ਸਾਰੀ'।ਇਮ ਉਰ ਅਰਥ ਸਮੁਝਿ ਮੁੜਿ ਗਏ।ਰਹੇ ਪਚੀ ਸੋ ਗਮਨਤਿ ਭਏ ॥੩੬॥ ਕਿਤਿਕ ਦੂਰ ਚਲਿਬੋ ਤਬਿ ਕਰੇ।ਤ੍ਰੈਦਸ ਛਰ ਕੋ ਧਰਿ ਹਟਿ ਪਰੇ[2]। ਜੁਗ ਮਹੰਤ ਕਰਿ ਧੀਰ ਪਧਾਨੇ। ਦਸ ਪੁਨ ਹਟੇ ਗੁਰੂ ਛਰ ਮਾਨੇ[3]॥੩੭।ਸੁੱਖੁਅਰ ਦੁੱਧੂ ਦੋ ਰਹੇ।ਸਭਿ ਸੈਗਿਨਕੀ ਗਤਿ ਕੋ ਲਹੈਂ[4]।ਢੱਡ ਸਾਰੰਗੀ ਦੋਨਹੁੰ ਕਰ ਤੇ। ਧਰੀ ਕਹੂੰ ਸ਼ੰਕਾ ਉਰ ਧਰਿਤੇ ॥ ੩੮ ॥—ਲੈਨੋ ਬੈਰ ਰਹਜੋ ਕਿਤ ਦੂਰ। ਦਰਸ਼ਨ ਕਰੀਅਹਿ ਚਲੋ ਹਜੂਰ—।ਇਮ ਬਿਚਾਰਿ ਗੇ ਮਸਤਕ ਟੇਕਾ। ਪਿਖਿ ਤਿਨ ਬੋਲੇ ਜਲਧਿ ਬਿਬੇਕਾ॥੩੯॥'ਹਾਥਨ ਤੇ ਧਰਿ ਕਹਾਂ ਦੁਰਾਈ। ਲੇ ਆਵਹੁ ਤਿਨ ਕੋ[5] ਅਬਿ ਜਾਈ।—ਅੰਤਰਜਾਮੀ ਸਭਿ ਗੁਰ ਜਾਨੀ—। ਇਮ ਲਖਿ ਉਠਿ ਦੋਨਹੁੰ ਪੁਨ ਆਨੀ ॥ ੪੦ ॥ ਢੱਡ ਸਾਰੰਗੀ ਜਬਿ ਲੈ ਆਏ। ਦੋਨਹੁੰ ਖਰੇ ਭਏ ਅਗਵਾਏ।ਪ੍ਰਭੁ ਬੋਲੇ 'ਤੁਮ ਗਾਇ ਸੁਨਾਵਹੁ। ਜਥਾ ਹਮੇਸ਼ ਅਪਰ ਥਲ ਗਾਵਹੁ' ॥ ੪੧ ॥ ਸੁਨਿ ਕਰਿ

---

[1]ਆਸ। [2]ਮੁੜ ਪਏ। [3]ਫੇਰ ਦਸ ਥੀ ਹਟ ਆਏ ਗੁਰੂ ਜੀ ਦਾ ਛਰ ਮੰਨਕੇ। [4]ਨਾਲਦਿਆਂ ਦੀ ਦਸ਼ਾ ਦੇਖਦੇ ਹੋਏ। [5]ਭਾਵ ਢੱਡ ਸਾਰੰਗੀ। *ਹਰ ਚੰਗੀ ਗਲ ਵਹਿਮ ਬਣ ਜਾਇਆ ਕਰਦੀ ਹੈ। ਕੋਈ ਪੁਰਾਤਨ ਵੈਦਾਂ ਦਾ ਤਜਰਬਾ ਹੈ ਕਿ ਮਾਸ ਮੱਛੀ ਦੇ ਨਾਲ ਉਸੇ ਵੇਲੇ ਦੁੱਧ ਨਹੀਂ ਪੀਂਦੇ। ਪਰ ਇਹ ਗਾਂ ਮਹਿੰ ਦੇ ਦੁੱਧ ਦਾ ਵੇਰਵਾ ਉਸ ਅਸੂਲ ਤੇ ਕੋਈ ਲੋਕੋਕਤੀ ਜਾਪਦੀ ਹੈ। ਮੱਛੀ ਨਾਲ ਉੱਸੇ ਵੇਲੇ ਦੁੱਧ ਨਾ ਪੀਣਾ ਸੋਮਿਟਿਕ ਕੌਮਾਂ ਵਿੱਚ ਥੀ ਪਰਚਿਰਤ ਸੀ ਤੇ ਹੈ।

†ਇਹ ਭੀ ਸਾਖੀ ਪੋਥੀ ਦੀ ਸਾਖੀ ਹੈ।

ਹੁਕਮ ਦਿਵਾਨੇ ਦੋਊ। ਕਰੀ ਸਾਰੰਗੀ ਸੁਰ ਮਿਲਿ ਸੋਊ। ਜੈਗਲ ਦੇਸ਼ ਸੱਦ[1] ਹੁਇ ਜੈਸੇ। ਊਚੇ ਸੁਰ ਗਾਵਨ ਲਾਗ ਤੈਸੇ ॥੪੨॥ ਕੱਚਾ ਕੋਠਾ ਵਿਚ ਵਸਦਾ ਜਾਨੀ ॥ ਸਦਾ ਨ ਮਾਪੇ ਨਿਤ ਨਹੀਂ ਜੁਆਨੀ ॥ ਚਲਣਾ ਆਗੇ ਹੈਇ ਗੁਮਾਨੀ* ॥ ਚੌਪਈ ॥ ਸੁਨਿ ਸ਼੍ਰੀ ਮੁਖ ਤੇ ਬਹੁਰ ਉਚਾਰੇ। ਤਿਮੀ ਰੀਤਿ ਕਹੁ ਫੇਰ ਪੁਕਾਰੇ। ਛੱਡ ਸਾਰੰਗੀ ਮੇਲ ਬਜਾਓ। ਊਚੇ ਸੁਰ ਸੋਂ ਗਾਇ ਸੁਨਾਓ' ॥ ੪੩ ॥ ਮਾਨਸੋਂ ਹੁਕਮ ਫੇਰ ਤਿਨ ਗਾਯੋ। ਊਚੇ ਸੁਰ ਸੋਂ ਭਲੇ ਸੁਨਾਯੋ। ਭਏ ਖੁਸ਼ੀ ਪ੍ਰਭੁ ਫੇਰ ਗਵਾਯੋ। ਤੀਨ ਬਾਰ ਤਿਮ ਹੀ ਕਹਿਵਾਯੋ ॥ ੪੪ ॥ ਬਸੇ ਰਾਤਿ ਕਰਿ ਖਾਨ ਰੁ ਪਾਨਾ। ਭਈ ਪ੍ਰਾਤਿ ਗੁਰ ਚਹਸਿ ਪਯਾਨਾ। ਤਬਿ ਸੁੱਖੂ ਬੁੱਧੂ ਹੁਇ ਖਰੇ। ਇਮ ਅਰਦਾਸ ਜੋਰਿ ਕਰ ਕਰੇ ॥ ੪੫ ॥ 'ਹਮ ਪਰ ਪ੍ਰਭੁ ਕੀਜੈ ਅਸਵਾਰੀ। ਜਿਮ ਕੀਨੀ ਮਗ ਚਲਤ ਅਗਾਰੀ[2]। ਇਹੀ ਭਾਵਨਾ ਪੂਰਨ ਕਰੀਅਹਿ। ਅਪਨੇ ਜਾਨਿ ਦਯਾ ਉਰ ਧਰੀਅਹਿ' ॥੪੬॥ ਸੁਨਿ ਗੁਰ ਪਲੰਘ ਅਪਨਿ ਉਠਵਾਯੋ। ਸੁਖੂ ਬੁੱਧੂ ਸੀਸ ਲਗਾਯੋ। ਦੁਇ ਸਿਖ ਅਪਰ ਲਗੇ ਹੈ ਪੈਗ। ਗਮਨੇ ਗੁਰੂ ਉਠਾਇ ਉਤੰਗ ॥ ੪੭ ॥ ਸੁੱਖੂ ਕੇ ਸਿਰ ਜਥਾ ਨਗਾਰਾ। ਸਮ ਡੰਕੇ ਹਾਥਨ ਗਹਿ ਮਾਰਾ। ਮੁਖ ਤੇ ਧੌਂ ਧੌਂ ਕਰਤਿ ਸਿਧਾਰੇ[3]। ਚਲੇ ਜਾਤਿ ਮਾਰਗ ਅਗਵਾਰੇ ॥ ੪੮ ॥ ਕਰ ਤੇ ਗੁਰੂ ਬਜਾਵਨ ਠਾਨੈ। ਧੌਂ ਧੌਂ ਸੁਖੂ ਮੁਖਹੁੰ ਬਖਾਨੈ। ਇਸੀ ਪ੍ਰਕਾਰ ਕੋਸ ਇਕ ਗਏ। ਤਹਿੰ ਸਤਿਗੁਰੂ ਉਤਰਤੇ ਭਏ ॥ ੪੯ ॥ ਕਰੀ ਭਾਵਨਾ ਪੂਰਨ ਤਾਂਹੀ। ਡੇਰਾ ਕਰਨੋ ਨੀਕ ਥਲ ਮਾਂਹੀ। ਥਿਰੇ ਪਲੰਘ ਪਰ ਜਲਧਿ ਥਿਥੇਕਾ। ਸੁੱਖੂ ਆਨਿ ਮਾਥ ਪਗ ਟੇਕਾ ॥ ੫੦ ॥ ਦੇਤਿ ਪ੍ਰਦਛਨਾ ਧਾਵਤਿ ਡੋਲਤਿ।ਊਂਘਾ ਊਂਘਾ ਮੁਖ ਤੇ ਬੋਲਤਿ[4]।ਹਾਰ ਪਰਨੋ ਜਬਿ ਦੌਰਤਿ ਦੌਰਤਿ। ਆਗੇ ਗਿਰਨੋ ਗੁਰੂ ਕੋ ਬੌਰਤਿ[5]॥ ੫੧ ॥ ਕ੍ਰਿਪਾ ਦ੍ਰਿਸ਼ਟਿ ਤੇ ਦੇਖਨ ਠਾਨਾ। ਕਹਨੋ 'ਕਰਾਵਹੁ ਇਸੇ ਸ਼ਨਾਨਾ'। ਆਨਿ ਨੀਰ ਕੋ ਪਕਰਿ ਉਠਾਯੋ।

[1]ਲੰਮੀ ਟੇਕ ਦੇ ਟੱਪੇ ਯਾ ਛੋਟੇ ਗੀਤ ਨੂੰ ਸੱਦ ਕਹਿੰਦੇ ਹਨ। [2]ਭਾਵ ਜਿਵੇਂ ਪਿੱਛੇ (ਮਾਛੀਵਾੜੇ ਤੇ) ਪਲੰਘ ਪਰ ਚੜ੍ਹਕੇ (ਨੀਲੇ ਪਹਿਨਕੇ) ਸਫਰ ਕੀਤਾ ਸੀ। [3]ਭਾਵ ਗੁਰੂ ਜੀ ਸੁੱਖੂ ਦੇ ਸਿਰ ਤੇ ਨਗਾਰੇ ਵਾਂਗੂ ਤਾਲ ਨਾਲ (ਸਹਿਜੇ ਸਹਿਜੇ) ਦੱਬ ਮਾਰਦੇ ਹਨ ਤੇ ਉਹ ਨਗਾਰੇ ਵਾਂਗੂ ਧੌਂ ਧੌਂ ਬੋਲਦਾ ਹੈ। [4]'ਊਂਘਾਂ' 'ਊਂਘਾਂ' ਇਸ ਤਰ੍ਹਾਂ ਦੀ ਆਵਾਜ਼ ਬੋਲਦਾ ਹੈ। ਸਾਖੀ ਪੋਥੀ ਵਿਚ ਪਾਠ ਐਉਂ ਹੈ:—ਸੁੱਖੂ ਮੱਥਾ ਟੇਕਕੇ ਪਰਕੰਮਿਆਂ ਦੇਣ ਲਗਾ। ਨਾਲੇ ਕਰਦਾ ਫਿਰੇ ਊਘਾਂ ਊਘਾਂ ਭੁੰਨਾਂ ਫਿਰੇ, ਫੇਰ ਹਾਰਕੇ ਡਿੱਗ ਪਇਆ। (ਅ) ਊਂਘ ਵਿਚ ਜਿਵੇਂ ਬੋਲੀਦਾ ਹੈ ਤਿਵੇਂ। [5]ਬੌਰਾ ਹੋਕੇ।

*ਤਵਾਰੀਖ ਖਾਲਸਾ ਵਿਚ ਪਾਠ ਹੈ:—ਚਲਣਾ ਅੱਗੇ ਕਿਉਂ ਭੁਇਓਂ ਗੁਮਾਨੀ ? ਹੋਹੁ ਸਿਆਣਾ ਨਹੀਂ ਪਰ ਸਿਦਾਨੀ। ਸਾਖੀ ਪੋਥੀ ਵਿਚ ਮੱਦ ਦਾ ਇਹ ਤੋਸ਼ਹ ਚਰਨ ਹੈ ਨਹੀਂ।

ਸਰਬ ਦੇਹ ਤੇ ਭਲੇ ਨ੍ਹਾਯੋ॥ ੫੨ ॥ ਸੁਧਿ ਆਈ ਬੋਲਨੋ ਤਿਸ ਬੇਰਾ। 'ਮੱਜਨ ਕਨੋਂ ਕਰਵਾਇਸਿ ਮੇਰਾ ? ਉਪਜਨੋ ਉਰ ਮੈਂ ਬਡ ਬੈਰਾਗਾ[1]। ਅਬਿ ਘਟ ਗਯੋ ਭਯੋ ਲਘੁ ਭਾਗਾ[2]॥ ੫੩ ॥ ਉਚਿਤ ਨਹੀਂ ਥੋ ਕਰਨ ਸ਼ਨਾਨਾ'। ਸੁਨਿ ਧੀਰਜ ਸਤਿਗੁਰੂ ਬਖਾਨਾ। ਦਯੋ ਰਜਤਪਣ ਇਕ ਚੌਕੁਨ[3]। 'ਰਹੁ ਪੂਜਤਿ ਪੁਨ ਹੋਇ ਦੁਗੁਨ[4]' ॥ ੫੪ ॥ ਸੋ ਦੈ ਕਰਿ ਪ੍ਰਭੁ ਰੁਖਸਦ ਕੀਨਾ। ਡੇਰੇ ਗਯੋ ਰੰਗ ਗੁਰ ਭੀਨਾ। ਅਬਿ ਲਗਿ ਸੋ ਚਹੁਕੁਨ ਰਪੱਯਾ। ਬੰਦਨ ਕਰਹਿਂ ਕਾਮਨਾ ਪੱਯਾ ॥ ੫੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਦੀਵਾਨੇ ਕੋ' ਪ੍ਰਸੰਗ ਬਰਨਨੰ ਨਾਮ ਅਸ਼ਟ ਦਸਮੋਂ ਅੰਸੂ ॥ ੧੮ ॥

੧੯. [ਸ੍ਰੀ ਸਰ। ਤਲਵੰਡੀ ਡੱਲੇ ਪਾਸ]।

ਦੋਹਰਾ ॥ *ਡੇਰਾ ਜੱਸੀ ਗ੍ਰਾਮ ਭਾ ਤਹਿਂ ਇਕ ਤਾਲ ਬਿਸਾਲ। ਸ਼ਸਤ੍ਰ ਬਸਤ੍ਰ ਕ ਸਹਿਤ ਗੁਰ ਭੇ ਪ੍ਰਵੇਸ਼ ਤਿਸ ਕਾਲ ॥੧॥ ਚੌਪਈ ॥ ਤਟ ਉਰਾਰ ਤੇ ਭਏ ਪ੍ਰਵੇਸ਼ੂ। ਉਲੰਘੇ ਤਤਛਿਨ ਤਾਲ ਅਸ਼ੇਸ਼ੂ। ਰੰਗ ਦਾਰ ਪੋਸ਼ਿਸ਼ ਸਰਬੰਗ। ਮੁਸ਼ਕੀ ਚੰਚਲ ਤਰੇ ਤੁਰੰਗ ॥ ੨ ॥ ਪਰਲੇ ਤੀਰ ਜਾਇ ਥਿਰ ਭਏ। ਹਯ ਪੋਸ਼ਿਸ਼ ਉੱਜਲ[5] ਹ੍ਵੈ ਗਏ। ਲੋਕ ਹਜ਼ਾਰਹੁ ਪਿਖਿ ਬਿਸਮਾਏ।ਢਿਗ ਸਗਰੇ ਹੁਇ ਬਾਕ ਅਲਾਏ ॥ ੩ ॥ 'ਕੌਤਕ ਕਹਾਂ ਆਪ ਦਰਸਾਯਹੁ। ਬਸਤ੍ਰ ਤੁਰੰਗ ਸੁਪੇਦ ਬਨਾਯਹੁ। ਸਿਰ ਦਸਤਾਰ ਰਹੀ ਸੁਰਮਈ'। ਸੁਨਿ ਸ਼੍ਰੀ ਪ੍ਰਭੁ ਸਭਿ ਸਨ ਕਹਿ ਦਈ ॥ ੪ ॥ 'ਬਿਚਰਤਿ ਰਾਮ ਚੰਦ ਇਤ ਆਏ। ਇਹਾਂ ਸ਼ਨਾਨ ਕੀਨਿ ਹਰਖਾਏ। ਤਬਿ ਕੋ ਇਹ ਤੀਰਥ ਬਹੁ ਪਾਵਨ। ਪੁਰਬੀ ਸਮਾ, ਕੀਯੋ ਹਮ ਪਾਵਨ[6] ॥੫॥ ਯਾਂਤੇ ਬਿਸਦ ਬਸਤ੍ਰ ਹਯ ਭਯੋ[7]। ਪੁਰਬੀ ਤੇ ਫਲ ਪਾਵਨ ਕਯੋ। ਬੱਗਾ ਸਰ ਤੀਰਥ ਕੋ ਨਾਮੂ†। ਪਾਵਨ ਅਧਿਕ

[1](ਇਸ਼ਨਾਨ ਤੋਂ ਪਹਿਲਾਂ) ਦਿਲ ਵਿਚ ਵੱਡਾ ਵੈਰਾਗ ਪੈਦਾ ਹੋਇਆ ਸੀ। [2]ਹੁਣ ਉਹ ਘਟ ਗਿਆ ਹੈ, ਤੇ ਥੋੜਾ ਜਿਹਾ ਹਿੱਸਾ (ਉਸ ਦਾ) ਹੋਗਿਆ ਭਾਵ ਰਹਿ ਗਿਆ ਹੈ। (ਅ) ਭਯੋ ਲਘੁ ਭਾਗਾ=ਕੁੱਛ ਪੁੰਨਾਂ ਵਾਲਾ ਹੋਇਆ ਹਾਂ। [3]ਚਾਰ ਕੋਨਿਆਂ ਵਾਲਾ। [4]ਫੇਰ ਦੁਗਣਾ (ਵੈਰਾਗ) ਹੋ ਜਾਏਗਾ।(ਅ)ਦੁਗਣਾ(ਧਨ)ਹੋ ਜਾਵੇਗਾ।[5]ਚਿੱਟੇ।[6]ਸਮਾਂ ਪੁਰਬੀ ਦਾ ਸੀ ਪਵਿੱਤ੍ਰ ਅਸਾਂ ਨੇ ਕੀਤਾ ਹੈ। [7]ਇਸ ਕਰਕੇ ਕਪੜੇ ਤੇ ਘੋੜਾ ਚਿੱਟੇ ਹੋ ਗਏ ਹਨ। *ਇਹ ਸਾਖੀ ਪੋਥੀ ਦੀ ਸਾਖੀ ਹੈ।

†ਭਕਾਲੀਅ ਖਾਲਸਾ ਵਿਚ ਲਿਖਿਆ ਹੈ ਕਿ ਇਹ ਸੁੰਤਸਰ ਤੀਰਥ ਹੈ ਰਾਮ ਦੇ ਪੁੱਤਾ ਦਾ ਪਾਪ ਇਥੇ ਤਰਨੇ ਕਟਿਆ ਸੀ। ਤੀਰਥ ਲੋਪ ਸੀ ਅਸਾਂ ਅਜ ਨਹਾਕੇ ਤੇ ਇਹ ਕੌਤਕ ਦੱਸਕੇ ਪ੍ਰਗਟ ਕੀਤਾ ਹੈ। ਇਹ ਤਾਂ ਠੀਕ ਹੈ ਕਿ ਉਥੇ ਸ਼ਰਿਸ਼ੰਕ ਕੀਰਤਨ ਥਾਪ ਦਿਤਾ ਤੇ ਹੁਣ ਤਕ ਚੁਰਮਵਾਰਾ ਹੈ, ਸਰ ਵੀ ਹੈ, ਬਾਕੀ ਜੋ ਦੇ ਛਿਲਾਵੇ ਵਿਚ ਹੈ। ਪਰ ਕੌਤਕ ਗੁਰੂ ਜੀ ਦਾ ਆਪਣਾ ਹੈ, ਪੁਰਬੀ ਵਾਲੀ ਗਲ ਕਾਤ ਲੋਕਾਂ ਮਗਰ' ਚਲਾਈ ਹੈ। ਤਦੋ ਜੋ ਦੇ ਛਿਲੇ ਮੁਸਕ ਨੀਲੇ ਕਪੜੇ ਵੀ ਪਿੱਛੇ ਉਤਾਰ ਆਏ ਹਨ, ਪਰ ਸਾਖੀ ਪੋਥੀ ਵਿਚ ਦੀਵਾਨਿਆਂ ਵਾਲੀ ਸਾਖੀ ਵਿਚ ਨੀਲੇ ਕਪੜੇ ਵਿਚ ਪਹਿਨੇ ਲਿਖੇ ਹਨ, ਯਥਾ-'ਅੱਲ ਕੇ ਰਥ ਤੇ' ਗੁਰੂ ਜੀ ਘੋੜੇ ਉਤੇ ਅਸਵਾਰੀ ਕੀਤੀ। ਉਸਕਾ ਭਾਉ ਕਰਕੇ ਓਸ ਮੇ ਪਲੰਘ ਉਪਰ। ਸੁਖੁ ਨੇ ਆਖਿਆ ਸੀ ਜੋ ਸਾਂਤ ਆਪ ਮਾਛੀਵਾੜੇ ਕੀਤਾ ਹੈ ਸੋ ਵਿਥਾਰ। 'ਜੋ ਓਤੇ ਰਥੇ ਨੀਲੀ ਪੋਸ਼ਾਕ ਪਹਿਰੀ, ਓਸ ਨੂੰ ਰਾਜਾ ਕੀਤਾ।'

ਸਪਰਸੈ ਰਾਮੂ' ॥ ੬ ॥ ਸੁਨਿਕੈ ਸਿਖ ਤਬਿ ਸਰਬ ਨਹਾਏ।ਸ਼੍ਰੀ ਗੁਰ ਤਿਨ ਸੋਂ ਬਹੁਰ ਜਨਾਏ।'ਪੁਰਬੀ ਸਮਾ ਗਯੋ ਟਰਿ ਅਬੈ।ਨਹੀਂ ਮਹਾਤਮ ਪ੍ਰਾਪਤਿ ਸਬੈ' ॥੭॥ ਚਲਿ ਕਰਿ ਪੁਨ ਡੇਰੇ ਮਹਿੰ ਆਏ। ਖਰੇ ਹੋਇ ਕਹਿ ਸਭਿਨਿ ਸੁਨਾਏ। 'ਜੱਸੀ ਆਇ ਚਲੋ ਗੁੜ ਖਾਇ ਚਲੋ। ਜੱਸੀ ਆਇ ਚਲੋ ਗੁੜ ਖਾਇ ਚਲੋ' ॥੮॥ ਦੁਇ ਤ੍ਰੈ ਬਾਰੀ ਕਹਨੋ ਸੁਨਾਈ। ਤੁਸ਼ਨਿ ਰਹੇ ਸਕਲ ਬਿਸਮਾਈ। ਬੀਤ ਗਈ ਜਬਿ ਘਟਿਕਾ ਚਾਰੀ। ਉਤਰਿ ਚਿਰੀ ਸੈਨਾ ਤਬਿ ਸਾਰੀ ॥੯॥ ਏਕ ਲੁਬਾਣਾ ਤਹਿੰ ਚਲਿ ਆਯੋ। ਬੈਲਨ ਬ੍ਰਿੰਦ ਸੰਗ ਮੈਂ ਲਯਾਯੋ। ਕਰਤਿ ਫਿਰਤਿ ਗੁੜ ਕੋ ਵਾਪਾਰਾ। 'ਉਤਰੋ ਗੁਰੂ' ਸੁਨਤਿ ਮੁਦ ਧਾਰਾ ॥੧੦ ॥ ਪੱਕਾ ਤੀਸ ਮਣਾ ਗੁੜ ਲਯਾਇ। ਸ਼੍ਰੀ ਗੁਰ ਆਗੈ ਭੇਟ ਚੜ੍ਹਾਇ। ਕਰਿ ਬੰਦਨ ਕੋ ਦਰਸ਼ਨ ਪਾਯੋ। ਰਿਦੇ ਅਨੰਦ ਜਨਮ ਸਫਲਾਯੋ ॥ ੧੧ ॥ ਖੁਸ਼ੀ ਕਰੀ ਗੁਰ ਪੂਰੀ ਆਸਾ। ਅੰਤ ਸਮੈਂ ਕੋ ਦੇ ਭਰਵਾਸਾ। ਨਿਕਟ ਗੁਰੂ ਕੋ ਕੀਨਸਿ ਡੇਰਾ। ਏਕ ਨਿਸਾ ਕੋ ਕੀਨਿ ਬਸੇਰਾ ॥ ੧੨ ॥ ਤਿਸ ਦਿਨ ਰਸਤ ਨਹੀਂ ਬਰਤਾਈ।ਜਿਤਿਕਅਚੈਂ ਗੁੜ ਦਿਯ ਸਭਿਤਾਂਈ। ਨਹੀਂ ਦੇਗ ਭੀ ਤਿਸ ਦਿਨ ਹੋਈ। ਗੁੜ ਕੋ ਖਾਇ ਰਹੇ ਸਭਿ ਕੋਈ ॥ ੧੩॥ ਸਕਲ ਤੁਰੈਗਨਿ ਦਈ ਨਿਹਾਰੀ। ਦੇਗ ਕਰੀ ਅਗਲੇ ਦਿਨ ਭਾਰੀ। ਬਹੁਰ ਗ੍ਰਾਮ ਕੇ ਨਰ ਗਨ ਆਏ। ਜਥਾ ਸ਼ਕਤਿ ਭੇਟਨ ਕੋ ਲਯਾਏ ॥੧੪ ॥ ਕੇਤਿਕ ਦਿਨ ਮੁਕਾਮ ਕਰਿ ਥਿਰੇ। ਬਹੁਰ ਕੂਚ ਤਹਿੰ ਤੇ ਪ੍ਰਭੂ ਕਰੇ। ਪੱਕੇ ਗ੍ਰਾਮ* ਕੀਯੋ ਪੁਨ ਡੇਰਾ। ਏਕ ਨਿਸਾ ਤਹਿੰ ਬਸੇ ਬਸੇਰਾ ॥ ੧੫ ॥ ਗੁਰ ਤੁਰੈਗ ਜਹਿੰ ਲਾਵਨ ਕੀਨਿ। ਮੋਖ[1] ਤਹਾਂ ਗਾਡੀ ਧਰ ਤੀਨ।ਤੀਨਹੁੰ ਮੈਂਡ ਹਰੇ ਹੁਇ ਗਏ। ਅਬਿ ਲੌ ਖਰੇ ਨਰਨ ਦਰਸਏ ॥ ੧੬ ॥ ਪੁਨ ਤਹਿੰ ਤੇ ਕਰਿ ਕੂਚ ਪਧਾਨੇ। ਸੁਨਿ ਸੁਨਿ ਨਰ ਦਰਸ਼ਨ ਕੋ ਠਾਨੇ। ਰਹਨੋ ਨਿਕਟ ਤਿਲ ਵੈਡੀ ਗ੍ਰਾਮੂ। ਜਹਾਂ ਬਸੇ ਭੱਲਾ* ਕਰਿ ਧਾਮੂ ॥ ੧੭ ॥ ਸਾਬੋ ਕੇ ਰਾਹਕ ਗਨ ਜੇਤੇ। ਤਿਸ ਕੋ ਅਨੁਸਾਰੀ ਰਹਿੰ ਤੇਤੇ। ਤਿਨ ਸੁਨਿ ਕਰਿ ਸਤਿਗੁਰ ਆਗਵਨੂ। ਆਏ ਨਿਕਟ ਦੁਸ਼ਟ ਦਲ ਦਵਨੂ[2] ॥ ੧੮॥ ਭਵਨ ਭਵਨ ਪ੍ਰਤਿ[3] ਮਾਨਵ ਪਠਿ ਕੈ। ਰਾਹਕ ਸਕਲ ਹਕਾਰਿ ਇਕਠਿਕੈ। ਸ਼ਸਤ੍ਰ ਧਾਰਿ ਤਤਛਿਨ ਚਲਿ ਆਏ। ਸੁਭਟ ਚਤਰ ਸ਼ਤ ਕੋ ਸਮੁਦਾਏ[4]।

---

[1]ਕਿੱਲੇ। [2]ਭਾਵ ਸ਼੍ਰੀ ਹਰੂ ਜੀ ਨੇੜੇ ਆ ਗਏ ਹਨ। [3]ਘਰ ਘਰ ਵਿਚੋਂ। [4]ਚਾਰ ਸੌ ਦਾ ਇਕੱਠ।
*ਇਹ ਦੋਵੇਂ ਸਾਖੀਆਂ ਸਾਖੀ ਪੋਥੀ ਵਿਚੋਂ ਨ ਹਨ। ਭੱਲੇ ਵਾਲੀ ਇਵੇਂ ਨਾਲੋਂ ਮਿਟੇਪ ਹੈ।

੧੯ ॥ ਗਮਨਜੋ ਮਿਲਿ ਸਭਿ ਸੰਗ ਅਗਾਰੀ। ਆਦਰ ਹੋਤੁ ਭਾਉ ਕਰਿ ਭਾਰੀ। ਆਵਤਿ ਚਢੇ ਰੂਪ ਸੁਖਕੰਦਾ। ਦੇਖਤਿ ਸਭਿ ਕੋ ਅਧਿਕ ਅਨੰਦਾ ॥੨੦॥ ਦੇ ਕਰਿ ਭੇਟ ਚਰਨ ਅਰਬਿੰਦੰ। ਸਿਰ ਧਰਿ ਬੰਦੇ ਦੋ ਕਰ ਬੰਦੰ। ਸਭਿ ਰਾਹਕ ਹੁਇ ਹੁਇ ਕਰਿ ਨੇਰੇ। ਚਰਨ ਸਪਰਸ਼ਤਿ ਭਾਗ ਬਡੇਰੇ ॥ ੨੧॥ਸਨੇ ਸਨੇ ਹਟਿਗੇ ਕਰਿ ਨਮੋ।ਕੁਸ਼ਲ ਪ੍ਰਸ਼ਨ ਗੁਰ ਕਿਯ ਤਿਹ ਸਮੋਂ। 'ਜੁਤਿ ਬਾਂਧਵ ਗਨ ਤਵ ਪਰਵਾਰਾ। ਅਹੈ ਅਰੋਗ ਕੋਮ ਬਡ ਭਾਰਾ ?' ॥ ੨੨ ॥ 'ਸ਼੍ਰੀ ਪ੍ਰਭੁ ਕ੍ਰਿਪਾ ਆਪ ਕੀ ਪਾਏ। ਸਭਿ ਬਿਧਿ ਕੁਸ਼ਲ ਗ੍ਰਾਮ ਸਮੁਦਾਏ। ਦਰਸ਼ਨ ਸ਼ੋਧ ਮੂਲ ਅਬਿ ਪਾਵਾ।ਸੁਨਿ ਆਗਵਨ ਅਨੰਦ ਵਧਾਵਾ' ॥ ੨੩ ॥ ਕਿਤਿਕ ਦੂਰ ਤਲਵੈਡੀ ਰਹੀ। ਉਤਰਿ ਪਰੇ ਪਿਖਿ ਸੁਨਿ ਥਲ ਤਹੀ[1]।'ਸਕਲ ਬਹੀਰ ਜਬੈ ਚਲਿ ਆਵੈ।ਸੰਧਯਾ ਭਈ ਗ੍ਰਾਮ ਢਿਗ ਜਾਵੈਂ' ॥੨੪॥ਫਰਸ਼ ਬਿਸਾਲ ਕਰੇ ਤਿਸ ਥਾਨਾ।ਬੈਠਿ ਗਏ ਪੁਨ ਕ੍ਰਿਪਾ ਨਿਧਾਨਾ। ਬ੍ਰਿੰਦ ਬਿਰਾਦਰ ਲੈ ਕਰਿ ਸੋਈ। ਬੈਠਨੋ ਛੱਲਾ ਪ੍ਰਭੁ ਢਿਗ ਹੋਈ ॥ ੨੫ ॥ ਕਰ ਕੋ ਜੋਰਿ ਪ੍ਰਸੰਗ ਚਲਾਵਾ। 'ਤੁਰਕ ਦੁਸ਼ਟ ਬਹੁ ਕਪਟ ਕਮਾਵਾ। ਆਪ ਲਰੇ ਕੀਨਸਿ ਘਮਸਾਨਾ। ਭਯੋ ਬਿਨਾਸ਼ੀ ਗਨ ਤੁਰਕਾਨਾ ॥ ੨੬ ॥ ਕਹਾਂ ਮੁਲਖ ਕੋ ਮਾਲਿਕ ਸ਼ਾਹੁ। ਕਹਾਂ ਆਪ ਢਿਗ ਭਟ, ਉਤਸਾਹੁ। ਕਾਰਜ ਪਰੇ ਜੰਗ ਕੇ ਭਾਰੀ। ਸਾਹਿਬਜ਼ਾਦੇ ਮੁਜ ਭੇ ਚਾਰੀ ॥ ੨੭ ॥ ਭੀਰ ਕਠਨ ਰਾਵਰ ਪਰ ਆਈ। ਘੇਰਨੋ ਆਨੰਦਪੁਰਿ ਚਹੁੰ ਘਾਈ। ਸ਼ਮੈਂ ਕਸ਼ਟ ਕੇ ਅਸ ਜਬਿ ਆਏ। ਹਮ ਕੋ ਸਿਮਰਨੋ ਨਹੀਂ ਕਦਾਏ ॥ ੨੮॥ ਦੋ ਸੈ ਕਿਧੌਂ ਤੀਨ ਸੈ ਬੀਰਾ।ਲੈ ਕਰਿ ਮੈਂ ਪਹੁੰਚਤਿ ਪ੍ਰਭੁ ਤੀਰਾ। ਕਰਿ ਪ੍ਰਾਕ੍ਰਮ ਕੇ ਜੁੱਧ ਬਿਸਾਲੇ। ਸਭਿ ਬਿਧਿ ਤੁਮ ਕੋ ਰਖਤਿ ਸੁਖਾਲੇ'॥੨੯॥ਸੁਨਿ ਕਰਿ ਛੱਲੇ ਤੇ ਸੁਭਿ ਬੈਨੰ। ਸ਼੍ਰੀ ਮੁਖ ਭਾਖਨੋ ਪੰਕਜ ਨੈਨੰ। 'ਭਈ ਸੁ ਭਈ ਬੀਤ ਅਬਿ ਗਇਊ।ਹਾਥ ਨ ਆਵੈ ਜਤਨ ਜਿ ਕਇਊ॥੩੦॥ ਜੰਗ ਬਿਖੈਮਾਰਨ ਕੋ ਮਰਨੋ।ਪਸ਼ਚਾਤਾਪ ਕਹਾਂ ਤਿਸ ਕਰਨੋ'।ਪੁਨ ਛੱਲਾ ਬੋਲਨੋ ਸੁਨਿ ਐਸੇ। 'ਅਹੈਜਥਾਵਤ ਉਚਰਹੁ ਜੈਸੇ॥੩੧॥ਤਉ ਦਾਸ ਹਮ ਰਾਵਰ ਕੇਰੇ। ਘਾਲਤਿ ਰਣ ਘਮਸਾਨ ਘਨੇਰੇ। ਕਰਤਿ ਕਾਜ ਰਾਵਰ ਕੇ ਤਬਿਹੂੰ। ਲੈ ਕਰਿ ਮੈਂ ਪਹੁੰਚਤਿ ਭਟ ਸਭਿਹੂੰ ॥ ੩੨॥ ਲਿਖਤ ਹੁਕਮਨਾਮਾ ਜੋ ਪਠਿ ਹੌਂ[2]। ਬਿਨਾ ਬਿਲੰਬ ਮਿਲਤਿ ਮੈਂ ਤਟ ਹੋਂ[3]। ਸਭਿ ਬਿਧਿ ਕਰਿ ਸਹਾਇ ਲੈ ਆਵਤਿ।

[1](ਗਲਾਂ ਬਾਤਾਂ) ਕਹਿ (ਕਹਾ ਕੇ) ਦਰਸ਼ਨ (ਦੇ ਕੇ) ਉਹ ਹੀ ਉਤਰ ਪਏ। [2]ਮੈਂ (ਆਪ) ਵੇਖ ਦਿੰਦੇ। [3]ਭਾਵ ਥੜੀ ਢੇਰੀ ਮੈਂ ਆਪ ਪਾਸ ਪੁਜਦਾ।

ਇਤੇ ਬਿਘਨ ਕਰੋਂ ਹੈਬੇ ਪਾਵਤਿ[1] ॥ ੩੩ ॥ ਸੁਨਿ ਸ੍ਰੀ ਪ੍ਰਭੁ ਪੁਨ ਤਿਨ ਸਮੁਝਾਯੋ।'ਸਮਾ ਬਿਤਯੋ ਕਬਿ ਹਾਥ ਨ ਆਯੋ।ਨਹੀਂ ਉਪਾਇਬਨਹਿ ਅਬਿ ਭਾਈ। ਹੋਨਹਾਰ ਸਿਰ ਪਰ ਸਭਿ ਕਾਹੂੰ[2] ॥ ੩੪ ॥ ਇਤੋ ਕਹਯੋ ਪਰ ਤਊ ਨ ਮੰਨੈ[1]। ਤਜੈਂ ਪ੍ਰਸੰਗ, ਸੁਨਾਵੈ ਤੋਨੈ[2]।ਅਪਨੋ ਆਪਾ ਕਰਹਿ ਜਨਾਵਨ। ਲਰੇ ਮਰੇ ਬਿਨ ਬਡਤਾ ਪਾਵਨ[3] ॥੩੫॥ ਸਭਾ ਹਜ਼ਾਰਹੁ ਸੁਭਟਨਿ ਕੇਰੀ। ਬੈਠੇ ਸਨਧ ਬੱਧ ਤਿਸ ਬੇਰੀ। ਲਵਪੁਰਿ ਕੇ ਕਾਰੀਗਰ ਆਏ। ਬਹੁ ਮੋਲੀ ਬਰ ਤੁਪਕਨ ਲਯਾਏ ॥ ੩੬ ॥ ਆਨਿ ਹਜ਼ੂਰ ਪ੍ਰਭੂ ਕੇ ਧਰੀ। ਕਰ ਪੰਕਜ ਮਹਿੰ ਗਹਿਬੇ ਕਰੀ। ਅੰਤਰ ਵਹਿਰ ਹੇਰਿ ਬਿਧਿ ਨਾਨਾ। ਦਸਤਰਵਾਂ ਕਰਿ ਤਾਕਿ ਨਿਸ਼ਾਨਾ ॥ ੩੭ ॥ ਸਭਾ ਬਿਖੈ ਭੱਲੇ ਕਹੁ ਪਰਖਨ। ਸਭਿਨਿ ਸੁਨਾਇ ਕਹਯੋ ਰਿਪੁ ਧਰਖਨ[3]। 'ਭੋ ਭੱਲਾ ! ਦੀਜੈ ਨਰ ਦੋਇ। ਹਤਹਿੰ ਤੁਰੰਗ ਪਰਖ ਪੁਨ ਹੋਇ ॥ ੩੮ ॥ ਕਿਤਿਕ ਤੋੜ ਕਰਿ ਘਾਵਨ ਘਾਲਹਿ[4]। ਮਰਹਿ ਕਿ ਨਹੀਂ ਸੁਭਟ ਤਤਕਾਲਹਿ'।ਸੁਨਿ ਗੁਰਬਾਕ ਸਕਲ ਬਿਸਮਾਏ। –ਇਹ ਕਨਾ ਕਹਯੋ'ਨਰਨ ਕੋ ਘਾਏ[5]'–॥੩੯॥ਜੋ ਭੱਲੇ ਸੰਗ ਭ੍ਰਾਤ ਬਟੋਰੇ। ਚਲਯੋ ਚਹਤਿ ਨਿਜ ਧਾਮਨ ਓਰੇ। ਭਏ ਭੀਰੁ[6], ਧੀਰਜ ਤਜਿ ਬੀਰਾ। ਬੈਠਯੋ ਜਾਇ ਨਹੀਂ ਗੁਰੁ ਤੀਰਾ॥੪੦॥ ਸੁਨਤਿ ਹੁਤੋ ਜਿਮ ਗੁਰ ਕੀ ਚਾਲਾ। ਦਿਨ ਪ੍ਰਤਿ ਸੁੱਖਾ ਛਕਹਿੰ ਬਿਸਾਲਾ। ਮਨ ਭਾਵਤਿ ਬੋਲਹਿੰ ਮੁਖ ਆਈ। –ਅਹੈ ਸਿਰਰ–ਕਹਿੰ ਬਿਮੁਖ ਬਨਾਈ[7] ॥ ੪੧ ॥–ਤੁਪਕ ਪਰਖਿਬੇ ਨਰ ਹਤਿ ਚਹੈਂ। ਕਹਹੁ ਕੌਨ ਕਿਮ ਇਨ ਢਿਗ ਰਹੈ–। ਤਬਿ ਭੱਲੇ ਕੀ ਆਂਖ ਬਚਾਇ। ਆਧੇ ਰਾਹਕ ਗਏ ਸਿਧਾਇ ॥੪੨॥–ਨਹਿੰ ਕਹਿ ਦੇਹਿੰ,ਅੱਗੁ ਤੂੰ ਆਇ[8]। ਖਰੋ ਹੋਇ ਗੁਲਕਾਂ ਤਨ ਖਾਇ–। ਅਸ ਭੈ ਧਰਿ ਧਰਿ ਘਰੰ ਸਿਧਾਰੇ। ਅਰਧ ਰਹੇ ਸੋ ਭੀ ਡਰ ਧਾਰੇ ॥੪੩॥ ਸੁਨਿ ਭੱਲਾ ਬਿਸਮਯੋ ਧਰਿ ਮੌਨ। ਬੈਠਯੋ ਨੀਵ ਗ੍ਰੀਵ, ਮੁਖ ਔਨ[9]। ਕੈਧੌਂ ਕਹਤਿ ਹੁਤੋ ਬਹੁ ਬਾਤੀ। ਕੈ ਤ੍ਰਾਸਨਿ ਭਾ ਨਿਜ ਮਤਿ ਹਾਤੀ ॥ ੪੪ ॥ ਸ੍ਰੀ ਪ੍ਰਭੁ ਤੁਪਕ ਹਾਥ ਧਰਿ

---

[1]ਨਾ ਚੁੱਪ ਹੋਇਆ। [2](ਸ਼੍ਰੀ ਗੁਰੂ ਜੀ) ਪ੍ਰਸੰਗ ਛਡਦੇ ਹਨ (ਪਰ ਭੱਲਾ) ਓਹਨਾਂ ਨੂੰ ਸੁਣਾਂਵਦਾ ਹੈ। [3]ਲੜੇ ਮਰੇ ਬਿਨਾਂ ਹੀ ਵਡਿਆਈ ਪਾਵਣਾ (ਚਾਹੁੰਦਾ ਹੈ)। [3]ਵੈਰੀਆਂ ਨੂੰ ਦਬਾਉਣ ਵਾਲੇ ਭਾਵ ਸ੍ਰੀ ਗੁਰੂ ਜੀ ਨੇ। [4]ਕਿਵੇਂ ਤੋੜੀ ਮਾਰ ਕਰਦੀ ਹੈ। [5]ਨਰਾਂ ਨੂੰ ਮਾਰੀਏ। [6]ਡਾਢਿਰ ਹੋ ਗਏ। [7]ਬੇਮੁਖ ਬਣਾਕੇ ਕਹਿੰਦੇ ਹਨ (ਕਿ ਗੁਰੂ ਜੀ ਨੂੰ) ਸਿਰੜ ਹੈ [ਸਿਰੜ=ਜ਼ਿਦ, ਹੱਠ]। [8]ਮਤਾਂ ਭੱਲਾ ਕਹਿ ਦੇਵੇ ਕਿ ਤੂੰ ਅੱਗੇ ਆ। [9]ਮੂੰਹ ਧਰਤੀ ਵਲ।

ਰਹੇ। ਕਬਹੁੰ ਪਲੀਤਾ ਖੋਲਤਿ ਲਹੈ। ਗਜ ਨਿਕਾਲ ਡਾਲਤਿ ਵਿਚ ਕਬੈ। ਕੋਠੀ[1] ਕਿਤਿਕ ਬਨੀ ਲਖਿ ਤਬੈ॥੪੫॥ ਇਮ ਦੇਖਤਿ ਭੇ ਕੇਤਿਕ ਸਮੈਂ। ਢਿਗ ਬੈਠੇ ਸਭਿ ਕੇ ਮੁਖ ਨਿਮੈ। ਪੁਨ ਬੋਲੇ 'ਡੱਲੇ! ਨਰ ਦੋਇ। ਹਮ ਕੋ ਦੇਹੁ[2] ਖਰੇ ਹੁਇਂ ਜੋਇ[3]॥੪੬॥ਮਾਰਿ ਤੁਫੰਗਨਿ ਪਰਖਨਿ ਠਾਨੈਂ। ਕੇਤਿਕ ਘਾਵ ਕਰਹਿ ਸਭਿ ਜਾਨੈਂ[4]'। ਸੁਨਿ ਕਰਿ ਡੱਲੇ ਤੁਸ਼ਨਿ ਠਾਨੀ। ਊਚ ਗ੍ਰੀਵ ਕਰਿ ਕੁਛ ਨ ਬਖਾਨੀ ॥੪੭॥ ਸੁਨਿ ਬੰਧਪ ਉਠਿ ਉਠਿ ਬਹੁ ਗਏ। ਧੀਰ ਸਹਿਤ ਨਹਿੰ ਥਿਰਤਾ ਲਏ।ਚਾਕਰ ਨਹੀਂ ਜਿ ਡਰ ਢਿਗ ਰਹੈ।ਹੁਤੇ ਭ੍ਰਾਤ ਗਮਨੇ ਚਿਤ ਚਹੈ ॥ ੪੮ ॥–ਸਭਾ ਬਿਖੈ ਮੁਝ ਕੋ ਨ ਪਚਾਰੇ। ਜਾਹੁ ਖਰੋ ਹੁਇ ਗੁਰੂ ਅਗਾਰੇ–। ਇਮ ਚਿਤ ਜਾਨਿ ਤ੍ਰਾਸ ਧਰਿ ਗਏ। ਨਹੀਂ ਸਭਾ ਮਹਿੰ ਸੋ ਥਿਰ ਭਏ॥ ੪੯ ॥ ਸ਼ਤਿਗੁਰ ਖਸ਼ਾਲ ਤਿਨਹੁੰ ਤੇ ਟਾਲਿ। ਪਰਚੋ ਪਿਖਿਨਿ ਤੁਪਕ ਦੈ ਨਾਲਿ[5]। ਪੁਨ ਬਰੂਦ ਗੋਰੀ ਜੁਗ ਡਾਰੀ।ਗਜ ਸੋਂ ਠੋਕਿ ਭਲੇ ਕਿਯ ਤਯਾਰੀ ॥ ੫੦॥ ਤ੍ਰਿਤੀ ਬਚਨ ਕੋ ਬਹੁਰ ਬਖਾਨਾ। ਰਹਯੋ ਨ ਕੋ ਰਾਹਕ ਤਿਸ ਥਾਨਾ। ਤਬਿ ਤੋਰਾ ਸੁਲਗਾਇ ਮੰਗਾਯੋ। ਇਕ ਸਿਖ ਸੰਗ ਹੁਕਮ ਫੁਰਮਾਯੋ ॥੫੧॥ 'ਦੈ ਵੇਗਰੇਟੇ ਸਿਖ ਤਿਸ ਥਾਂਏ। ਥਿਰੇ ਦੂਰ ਦੇਖਹੁ ਦ੍ਰਿਗ ਲਾਏ। ਨਾਮ ਦੁਹਨ ਮਹਿੰ ਨਹਿੰ ਕਿਹ ਲੀਜੈ।–ਗੁਰੂ ਹਕਾਰਤਿ–ਇਮ ਕਹਿ ਦੀਜੈ ॥ ੫੨ ॥–ਹਤਹਿੰ ਤੁਪਕ–ਇਹ ਦੇਹੁ ਬਤਾਈ। –ਪਰਖਨ ਹੇਤੁ ਘਾਵ ਕੋ ਘਾਈ–'। ਸੁਨਿ ਸਿਖ ਗਯੋ ਸੁ ਜਾਇ ਅਲਾਵੈ। 'ਹਿਤ ਹਤਿਬੇ ਇਕ, ਗੁਰੂ ਬੁਲਾਵੈਂ' ॥ ੫੩ ॥ ਨਹਿੰ ਦੋਨਹੁੰ ਤਬਿ ਪਾਗ ਸੰਭਾਰੀ। ਕੁਛ ਸਿਰ ਪਰ ਕੁਛ ਕਰ ਮਹਿੰ ਧਾਰੀ।ਝਗਰਤ ਆਵਹਿੰ ਦੋਨਹੁੰ ਚਲੇ। ਸਭਾ ਸਹਿਤ ਗੁਰ ਆਗੇ ਖਲੇ ॥ ੫੪ ॥ 'ਤੁਮ ਮਹਿੰ ਤੇ ਹਮ ਏਕ ਹਕਾਰਾ। ਕਿਮ ਦੋਊ ਥਿਰ ਝਗਰਾ ਡਾਰਾ'। ਕਹੈਂ ਜੋਰਿ ਕਰ 'ਗਯੋ ਹਕਾਰਨ। ਨਹਿੰ ਇਕ ਕੋ ਕਿਯ ਨਾਮ ਉਚਾਰਨਿ ॥੫੫॥ਮੈਂ ਚਾਹੌਂ ਥਿਰ ਅੱਗੂ ਤੁਵੈਗਾ। ਇਹ ਚਾਹਤਿ ਝਗਰਤਿ ਮੁਝ ਸੰਗਾ। ਮੋ ਪਰ ਹਤਿ[6] ਪਰਖਹੁ ਪ੍ਰਭੁ ਅਬੈ'। ਸੁਨਿ ਪ੍ਰਸੰਨ ਹੋਏ ਗੁਰ ਤਬੈ ॥ ੫੬ ॥ 'ਦੇਖਹੁ ਡੱਲਾ ਇਨ ਸਮ ਬੀਰ। ਜੰਗ ਕਰਨ ਹਿਤ ਹਮਰੇ ਤੀਰ। ਸੁਭਟ ਤੀਨ ਸੈ ਤੁਝ ਸੰਗ

[1]ਪਿਛਲੇ ਸਮੇਂ ਦੀ ਈਂਟੁਕ ਦਾ ਉਹ ਥਾਉਂ ਜਿੱਥੇ ਬਾਰੂਦ ਭਰਦੇ ਸਨ। [2]ਦੋ ਆਦਮੀ ਸਾਨੂੰ ਦੇਹ। [3]ਜਿਹਨੇ। [4]ਕਿੰਨੀ ਕੁ ਮਾਰ ਕਰਦੀ ਹੈ (ਤੁਪਕ), ਸਾਰੇ ਜਾਣ ਲੈਣ। [5]ਦੋ ਨਾਲੀ ਈਦਕ ਨੂੰ। [6]ਨਿਸ਼ਾਨਾ ਫੁੰਡ ਦੇ।

ਜੋਊ। ਦੇਖਿ ਭਲੀ ਬਿਧਿ ਹੈ ਕਿਤ ਕੋਊ ॥੫੭॥ ਹਮ ਹਿਤ ਤਨ ਕੋ ਲੋਭ ਨ ਇਨ ਕੋ। ਜੇ ਕਾਯਰ ਨਹਿੰ ਧੀਰਜ ਤਿਨ ਕੋ। ਕਹਾਂ ਲਗੇ ਹਮ ਮਾਰਨ ਤਿਨ ਕੋ। ਬਾਕ ਸੁਨਤਿ ਹਤਿ ਧੀਰਜ ਮਨ ਕੋ ॥੫੮॥ ਜਬਿ ਰਣ ਪਰਹਿ ਤੁਹੈਗ ਅਗਾਰੀ। ਮਾਰਣ ਮਰਣ ਹੋਇ ਤਿਸ ਬਾਰੀ। ਤਬਿ ਤੇਰੇ ਭਟ ਠਹਿਰ ਨ ਸੱਕੈਂ। ਅਪਰ ਬਿਗਾਰ ਭਾਜਿਬੋ ਤੱਕੈਂ ॥੫੯॥ ਯਾਂਤੇ ਮਹਾਂਬੀਰ ਹਮ ਸੈਗਾ*।ਲਾਖਹੁੰ ਤੁਰਕ ਹਤੈ ਵਿਚ ਜੈਗਾ'।ਭੱਲੇ ਕੋ ਹੈਂਕਾਰ ਉਤਾਰਾ। 'ਸੱਤਿ ਸੱਤਿ'ਕਰ ਜੋਰਿ ਉਚਾਰਾ॥੬੦॥ਅਦਭੁਤ ਖਯਾਲ ਦੇਖਿ ਬਿਸਮਾਏ। ਸਕਲ ਸਭਾ ਸੁਨਿ ਸੁਨਿ ਮੁਦ ਪਾਏ ॥ ੬੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੂਰਬ ਅਨੇ 'ਭੱਲੇ ਕੋ' ਪ੍ਰਸੰਗ ਬਰਨਨੰ ਨਾਮ ਉਨੀਸਮੋ ਅੰਸੂ ॥ ੧੯ ॥

੨੦. [ਭੱਲੇ ਪ੍ਰਾਸ ਬਾਹਰ ਡੇਰਾ। ਮਾਤਾ ਸੁੰਦਰੀ ਜੀ ਤੇ ਸਾਹਿਬ ਦੇਵੀ ਜੀ ਮਿਲੇ]।

ਦੋਹਰਾ ॥ ਸਭਿ ਬਹੀਰ ਆਯਹੁ ਮਿਲਨ ਉਤਰਨਿ ਸਮਾ ਪਛਾਨ। ਸ਼੍ਰੀ ਗੁਰ ਗੋਬਿੰਦ ਸਿੰਘ ਜੀ ਚਢਿ ਕਰਿ ਚਲੇ ਕਿਕਾਨ ॥ ੧॥ ਚੌਪਈ ॥ ਪਹੁੰਚੇ ਜਬਿ ਤਲਵੰਡੀ ਜਾਇ। ਤਬਿ ਭੱਲਾ ਕਰ ਜੋਰਿ ਅਲਾਇ। 'ਕਰਹੁ ਦੁਰਗ ਕੇ ਅੰਤਰ ਡੇਰਾ। ਸਭਿ ਬਿਧਿ ਤੇ ਸੁਖ ਹੋਇ ਘਨੇਰਾ' ॥ ੨॥ ਸਤਿਗੁਰ ਕਹੈਂ 'ਫਿਰ ਹੀ ਆਛੇ। ਅਬਹਿ ਬੀਚ ਬਰਿਬੋ ਕਿਮ ਬਾਂਛੇਂ ? ਰਣ ਕਰਿਬੇ ਕੀ ਨਾਹਿਨ ਆਸਾ।ਲਿਖਿ ਚਾਹਯੋ ਤੁਰਕੇਸ਼ ਬਿਨਾਸਾ[1]॥੩॥ਬਹੁਰ ਬਸਨਿ ਕੇ ਸਦਨ ਜ਼ਨਾਨੇ[2]।ਅਸਮੰਜਸ ਇੱਤਯਾਦਿਕ ਜਾਨੇ'।ਸੁਨਿ ਭੱਲੇ ਪੁਨ ਬਿਨੈ ਬਖਾਨੀ। 'ਇਕ ਘਰ ਮਹਿੰ ਸਭਿ ਹੋਹਿੰ ਜ਼ਨਾਨੀ ॥੪ ॥ ਅਪਰ ਸਥਾਨ ਕਰਹਿੰ ਸਭਿ ਖਾਲੀ। ਉਤਰਹੁ ਅੰਤਰ ਸਰਬ ਸੰਭਾਲੀ।ਨਾਂਹਿ ਤ ਜੇ ਜ਼ਨਾਨੀਆਂ ਸਾਰੀ। ਬਸਹਿੰ ਜਾਇ ਕਰਿ ਨਗਰ ਮਝਾਰੀ॥੫॥ ਸਕਲ ਮਕਾਨ ਆਪ ਕੇ ਜਾਨੋ।

[1]ਤੁਰਕੇਸ਼ ਦਾ ਨਾਸ਼ ਲਿਖਕੇ ਕਰਨਾ ਚਾਹੁੰਦੇ ਹਾਂ। [2]ਵੈਰ ਕਿਲ੍ਹੇ ਵਿਚ ਜ਼ਨਾਨੇ ਵਸਣੇ ਦੇ ਘਰ ਹਨ। *ਔਰੰਗਜ਼ੇਬ ਦੇ ਪ੍ਰਸੰਗ ਵਿਚ ਸ਼ਾਹਜਹਾਂ ਦਾ ਵਾਕ ਦੱਸ ਆਏ ਹਾਂ ਕਿ ਉਸ ਦਾ ਤਜਰਬਾ ਹਿੰਦੁਸਤਾਨ ਦਾ ਇਹ ਸੀ ਕਿ ਇੱਥੇ ਕੀ ਹਿੰਦੂ ਕੀ ਮੁਸਲਮਾਨ ਸਭ ਬੇਈਮਾਨ ਹਨ, ਪੈਸੇ ਪਿੱਛੇ ਦੀਨ ਤਕ ਵੇਚ ਦਿੰਦੇ ਹਨ, ਦੇਖੋ ਰਾਸ ੯ ਅੰਸੂ ੩ ਅੰਕ ੪੦ ਦੀ ਟੂਕ। ਸਤਿਗੁਰੂ ਜੀ ਨੂੰ ਸਾਰੇ ਤਜਰਬੇ ਤੇ ਅਰੀਮ ਦੇ ਪਤਾ ਸਨ, ਆਪ ਦੇਸ਼ ਹਿਤ ਅਸੂਲ ਪਰ ਜਾਨ ਵੇਚ ਵਾਲੇ ਬੰਦੇ ਪੈਦਾ ਕਰ ਰਹੇ ਸਨ, ਇਸ ਕਰਕੇ ਥਾਂ ਥਾਂ ਪਰਖਣਾ ਹੁੰਦੀ ਸੀ। ਜੈਸੇ ਬੰਦੇ ਆਪ ਨੇ ਹਜ਼ਾਰਾਂ ਪੈਦਾ ਕਰ ਲਏ ਸਨ ਤਾਂ ਹੀ ਕਈ ਮਹੀਨੇ ਅਨਗਿਣਤ ਮੈਨਾਂ ਦੇ ਘੇਰੇ ਵਿਚ ਲੜਦੇ ਮਰਦੇ ਮਾਰਦੇ ਤੇ ਸ਼ਤ੍ਰੂ ਨੂੰ ਆਤੁਰ ਕਰ ਦੇਂਦੇ ਰਹੇ ਸਨ। ਵੈਰੀ ਨੂੰ ਆਪ ਨੇ ਉਹੋ ਸਬਕ ਸਿਖਾਇਆ ਹੈ ਕਿ ਜਾਨ ਤੋਲੀ ਤੇ ਧਰਕੇ ਅਸੂਲ ਪ੍ਰਸਤੀ ਕਰਨ ਵਾਲੇ ਹੁਕਮ ਤੇ ਨਿੱਡਾਢਰ ਹੋਣ ਵਾਲੇ ਬੰਦੇ ਪੈਦਾ ਕਰ, ਇਨਾਂ ਖੁਸ਼ਾਲੀ ਵੇਲੇ ਦੇ ਮਿੱਤਰਾਂ ਤੇ ਭਰੋਸਾ ਨਾ ਧਾਰ।

ਬਸਹੁ ਅਨੇਕ ਸੁਖਨ ਕੋ ਠਾਨੋ'। ਪੁਨਹਿ ਭਨਸੋ 'ਹਮ ਬਾਹਰ ਭਲੇ।ਡੇਰਾ ਕਰਹਿਂ ਨਿਕਟ ਹੀ ਕਿਲੇ॥੬॥ਤੇਰੋ ਭਾਉ ਭਲੇ ਲਖਿ ਪਾਯੋ। ਜਿਮ ਅੰਤਰ ਤਿਮ ਬਾਹਰ ਭਾਯੋ'। ਇਮ ਕਹਿ ਸਤਿਗੁਰ ਕੀਨਸਿ ਡੇਰਾ। ਹੈ ਕਰਿ ਅਧਿਕ ਦੁਰਗ ਕੋ ਨੇਰਾ ॥ ੭ ॥ ਕੰਧ ਨਿਕਟ ਹਯ ਬ੍ਰਿੰਦ ਲਗਾਏ। ਤੰਬੂ ਤਾਨ ਦੀਨਿ ਤਿਸ ਥਾਂਏ। ਕੁਛਕੁ ਫਰਕ ਤੇ ਸਿੰਘ[1] ਥਿਰੇ ਹੈਂ। ਦੂਰ ਦੂਰ ਲੌ ਉਤਰਿ ਪਰੇ ਹੈਂ ॥੮॥ ਤਿਨ ਤੇ ਪਰੇ ਪਰੇ ਬੈਰਾਰ[2]। ਉਤਰੇ ਪੈਦਲ ਅਰੁ ਅਸਵਾਰ। ਆਛੀ ਰੀਤਿ ਲਗਾਇਸਿ ਡੇਰੇ । ਗੁਰ ਕੇ ਚਹੁੰਦਿਸ਼ਿ ਰੱਛ ਬਡੇਰੇ ॥੯॥ ਕਹਿ ਬਹੁ ਬਾਰ ਦੇਗ਼ ਕਰਿ ਅੰਤਰ[3]। ਤੁਰਨ ਹੀ ਬਰਤਾਇ ਨਿਰੰਤਰ। ਸਭਿ ਬੈਰਾੜ ਰੋਜ ਕੋ ਪਾਵਹਿਂ। ਅਪਨੋ ਭੋਜਨ ਆਪ ਬਨਾਵਹਿਂ ॥੧੦॥ਸਿੰਘ ਸੰਗ ਸਭਿ ਦੇਗ਼ ਅਹਾਰਾ।ਅਚਵਨ ਕਰਹਿਂ ਅਨੇਕ ਪ੍ਰਕਾਰਾ। ਜਾਇ ਦੁਰਗ ਕੇ ਅੰਤਰ ਖਾਇਂ। ਪ੍ਰਭੁ ਕੋ ਥਾਲ ਵਹਿਰ ਹੀ ਲਜਾਇਂ ॥੧੧॥ਸੁਪਤਿ ਜਥਾ ਸੁਖ ਰਾਤਿ ਬਿਤਾਈ।ਸੌਚ ਸ਼ਨਾਨ ਪ੍ਰਾਤ ਅਰੁਨਾਈ[4]। ਬੈਠੇ ਸਤਿਗੁਰ ਲਾਇ ਦਿਵਾਨ। ਕਰਹਿਂ ਰਬਾਬੀ ਕਿਰਤਨ ਗਾਨ ॥ ੧੨ ॥ ਨਿਕਟ ਨਿਕਟ ਕੇ ਗ੍ਰਾਮ ਅਨੇਕ। ਆਇ ਸੁ ਦਰਸਹਿ ਜਲਧਿ ਬਿਬੇਕ। ਬਹੁਰ ਸੁੰਦਰੀ ਸਾਹਿਬ ਦੇਵੀ। ਪ੍ਰਭੁ ਕੇ ਮਹਿਲ ਪਾਇ ਸੁਧ ਏਵੀ[5] ॥੧੩॥ ਕਿਤ ਕਿਤ ਸਿੱਖਨ ਕੇ ਘਰ ਰਹਕੇ । ਸਾਹਬਜ਼ਾਦੇ ਮ੍ਰਿਤੁ ਭੁ ਲਹਿ ਕੇ । ਸੁਨਿ ਸੁਨਿ ਸੁਧ ਕੋ ਪਾਇ ਦੁਖਾਰੀ[6] । ਕਰਿ ਕਰਿ ਸ਼ੋਕ ਬਹਸੋ ਦ੍ਰਿਗ ਬਾਰੀ ॥੧੪ ॥ ਟਿਕੇ ਆਨਿ ਤਿਲਵੈਡੀ ਜਬੈ । ਦੋਨਹੁ ਆਨਿ ਦਰਸ ਕਿਯ ਤਬੈ । ਪੁੱਤ੍ਰਨਿ ਪੀਰ ਪਾਇ ਕਰਿ ਰੋਈ । ਗਦ ਗਦ ਗਿਰਾ ਬਿਕੁਲ ਬਹੁ ਹੋਈ ॥੧੫॥ ਸੁੰਦਰੀ ਸੁਤ ਸੁੰਦਰ ਸਰਬੰਗਾ । ਸਿਮਰਿ ਸਿਮਰਿ ਗੁਨ ਗਨ ਤੇ ਚੰਗਾ। ਰੁਦਤਿ ਅਧਿਕ ਪਤਿ ਚਰਨਨ ਪਾਸੀ । ਸ਼ੋਕ ਸਹਿਤ ਬਹੁ ਗਿਰਾ ਪ੍ਰਕਾਸ਼ੀ ॥੧੬॥'ਸਕਲ ਸਮਾਜ ਸਦਨ ਕੋ ਸਾਥਾ । ਪੁੱਤ੍ਰਨਿ ਹਤਨ ਕ੍ਸ਼ਟ,ਹੈ ਨਾਥਾ!' । ਬੰਦਨ ਪ੍ਰਪੁਲਤ ਅੱਸ਼ੂ ਬਹਿ ਬਾਰੀ[7]। ਬਹੁ ਬਿਖਾਦ ਤੇ

---

[1]ਇਥੇ ਸਿੰਘਾਂ ਤੋਂ ਮੁਰਾਦ ਭਾਉ ਵਾਲੀ ਸੈਨਾਂ ਤੋਂ ਹੈ। [2]ਉਨ੍ਹਾਂ ਤੋਂ ਪਰੇ ਪਏ ਹਨ ਬੈਰਾੜ (ਜੋ ਦਾਨਾ ਸਿੰਘ ਦੇ ਨਾਲ ਆਏ ਸਨ)। [3](ਭਾਵ ਸਤਿਗੁਰੂ ਜੀ ਉਤਰੇ ਤਾਂ ਬਾਹਰ ਹੀ ਪਰ ਡੇਰੇ ਨੇ) ਬਹੁਤ ਵਾਰ ਕਹਿਕੇ ਲੰਗਰ (ਪ੍ਰੇਮੀ ਸਿੰਘਾਂ ਦਾ) ਅੰਦਰ ਹੀ ਕਰਵਾਇਆ । [4]ਸੂਰਜ ਦੀ ਲਾਲੀ ਵੇਲੇ । [5]ਸੁਣ ਸੁਣਕੇ ਤੇ ਖਬਰਾਂ ਪਾਕੇ (ਬੜੀਆਂ) ਦੁਖੀ ਹੋਈਆਂ । [6]ਅੱਥਰੂਆਂ (ਰਸਤੇ) ਪਾਣੀ ਵਹਿ ਰਿਹਾ ਹੈ ਤੇ ਚਿਹਰਾ ਤਰ ਬਤਰ ਹੋ ਰਿਹਾ ਹੈ। [ਸੰਸਃ, ਪਰਿਪਲੁਤ] ।

ਬਯਾਕੁਲ ਭਾਰੀ ॥ ੧੭ ॥ ਇਕ ਪੁੱਤ੍ਰ ਸੁੰਦਰ ਗੁਨ ਪੂਰਨ। ਭਯੋ ਸੁ ਹਤਿ ਕਰਿ ਸ਼ੱਤ੍ਰੁਨਿ ਚੂਰਨ। ਕਿਮ ਧੀਰਜ ਪਾਵਹਿ ਦੁਖਿਯਾਰੀ। ਦੀਨ ਮਨਾ ਬਹੁ ਰੁਦੱਤਿ ਲਚਾਰੀ ॥੧੮॥ ਸ਼੍ਰੀ ਸਾਹਿਬ ਦੇਵੀ ਤਿਸ ਰੀਤਿ। ਰੁਦਤਿ ਨਿਕਟ ਦੁਖ ਬਯਾਕੁਲ ਚੀਤ। ਸ਼੍ਰੀ ਗਰ ਧੀਰਜ ਦੀਨਿ ਹਟਾਈ। 'ਕਸੋਂ ਨਾਹਕ ਦੁਖ ਸ਼ੋਕ ਉਪਾਈ ॥੧੯॥ ਤੋਹਿ ਪੁੱਤ੍ਰ ਬਡ ਬੀਰ ਬਹਾਦੁਰ। ਗਯੋ ਸੁਰਗ ਦੇਵਨ ਤੇ ਸਾਦਰ। ਜਗ ਮਹਿੰ ਜਸੁ ਅਖੰਡ ਕੋ ਪਾਵਾ।ਜਨਮ ਲਾਭ ਕੋ ਕਰਮ ਕਮਾਵਾ ॥੨੦॥ ਅਸ ਬੀਰਨ ਕੀ ਜਨਨੀ ਜੋਇ। ਸ਼ੋਕ ਕਰਨ ਕੇ ਉਚਿਤ ਨ ਸੋਇ। ਤੂੰ ਗੁਰ ਕੇ ਘਰ ਸਯਾਨ ਨ ਠਾਨਤਿ। ਜਗਤ ਬਿਨਾਸ਼ੀ ਕਸੋਂ ਨਹਿੰ ਜਾਨਤਿ ॥ ੨੧ ॥ ਨਿਤ ਹੀ ਜੋ ਪ੍ਰਣਾਮ ਕੋ ਪਾਇ[1]। ਸੋ ਕਿਮ ਥਿਰਹਿ ਪਿਖਤਿ ਬਿਨਸਾਇ।ਪ੍ਰਥਮ ਜਨਮ ਬਾਲਕ ਲਘੁ ਜੋਇ। ਦਿਨ ਦਿਨ ਪ੍ਰਤਿ ਦੀਰਘ ਤਨ ਹੋਇ ॥ ੨੨ ॥ ਤਰੁਨ ਅਵਸਥਾ ਲਗੀ ਬਿਸਾਲਾ। ਹੋਤਿ ਪ੍ਰਣਾਮ[2] ਸਰਬਥਾ ਕਾਲਾ। ਪੁਨਹਿ ਸੁਪੈਦ ਕੇਸ ਹੁਇ ਜਾਇ। ਛੀਜਹਿ ਦੇਹਿ ਜੁਵਾ[3] ਬਿਨਸਾਇ* ॥ ੨੩ ॥ ਜੀਰਣ ਬਨਹਿ ਬਿਨਾਸ਼ੀ ਹੋਇ। ਸਭਿ ਕੇ ਰਿਦੇ ਬਿਦਤ, ਦ੍ਰਿਗ ਜੋਇ[4]। ਬਾਲਕ ਤਰੁਨ ਬ੍ਰਿੱਧ ਕੇ ਕਾਲ[5]। ਅਟਕਤਿ ਨਹੀਂ ਭਖਤਿ ਨਿਤ ਕਾਲ ॥ ੨੪ ॥ ਇਸ ਮਹਿੰ ਪ੍ਰੀਤਿ ਕਰਹਿ ਜੋ ਜੋਤੀ। ਬਿਨਸਨ ਬਿਧੈ ਇ੍ਹਥਾ ਵਧਿ ਤੋਤੀ। ਅਸ ਤਨੁ ਪਾਇ ਸਕਾਰਥ ਲਾਵੈ†। ਜਨਮ ਮਰਨ ਮਹਿੰ ਸੋ ਨਹਿੰ ਆਵੈ॥੨੫॥ ਜਹਾਂ ਅਨੰਦ ਬਿਲੰਦ ਅਨਾਸ਼ਾ। ਤਹਾਂ ਆਤਮਜ ਤੇਰੋ ਬਾਸਾ[6]। ਉਚਿਤ ਨ ਸ਼ੋਕ ਕਰਨ ਤਿਸ ਹੇਤੁ। ਗਯਾਨ ਗਤੀ ਚਿਤ ਮਹਿੰ ਲਿਹੁ ਚੇਤ'॥੨੬॥ ਇੱਤਯਾਦਿਕ ਕਹਿ ਰੁਦਤਿ ਹਟਾਈ। ਤਊ ਨ ਪੁੱਤ੍ਰ ਪ੍ਰੀਤਿ ਮਨ ਜਾਈ। ਇਤਨੇ ਮਹਿੰ ਭੱਲਾ ਚਲਿਆਯੋ।ਹਾਥ ਜੋਰਿ ਕਰਿ ਬਾਕ ਅਲਾਯੋ ॥ ੨੭ ॥ 'ਦਿਹੁ ਆਇਸ ਅਬਿ ਇਨੈ, ਗੁਸਾਈਂ। ਬਸਹਿੰ ਦੁਰਗ ਕੋ ਅੰਤਰ ਜਾਈ। ਸਦਨ ਪੂਚਕ ਇਨ ਹਿਤ ਕਿਯ ਖਾਲੀ। ਕਰਹਿੰ ਬਾਸ ਕੋ ਤਹਾਂ ਸੁਖਾਲੀ' ॥ ੨੮ ॥ ਸੁਨਿ ਗੁਰ ਕਹਯੋ 'ਬੁਝਿ ਲਿਹੁ ਇਨ ਕੋ। ਬਸਹਿੰ ਤਹਾਂ ਜਹਿੰ ਭਾਵਤਿ ਮਨ ਕੋ'। ਤਬਿ ਭੱਲਾ ਦੋਨਹੁੰ ਢਿਗ ਗਯੋ। ਹਾਥ ਜੋਰਿ ਕਰਿ

---

[1]ਬਦਲਦਾ ਰਹਿੰਦਾ ਹੈ। [2]ਜਵਾਨੀ। [3]ਨੇਤ੍ਰੋਂ ਦੇਖਦੇ ਹਨ। [4]ਦੇ ਸਮੇਂ ਵਿਚ। [5]ਓਥੇ ਤੇਰੇ ਪੁਤ੍ਰ ਦਾ ਵਾਸਾ ਹੈ। *ਪਾ:—ਛੀਜਹਿ ਤੇ ਪਰਲਮਤੋ ਜਾਇ। †ਇਹ ਹੁਕਮ, ਇਹ ਸਿੱਖਯਾ ਹਰੇਕ ਦੇ ਧਾਰਨੇ ਯੋਗ ਹੈ ਕਿ ਮਨੁੱਖ ਤਨ ਪਾਕੇ ਸਕਾਰਥਾ ਕਰੇ।

ਬੋਲਤਿ ਭਯੋ ॥੨੯॥ 'ਚਲਹੁ ਮਾਤ ਜੀ ਦੁਰਗ ਕਿ ਅੰਤਰ। ਥਿਰਹੁ ਭਲੇ ਸੁਖ ਲਹਹੁ ਨਿਰੰਤਰ। ਮੋਰ ਕੁਟੰਬ ਸਕਲ ਕਰ ਜੋਰਹਿ। ਸਭਿ ਬਿਧਿ ਸੇਵਹਿ ਚਰਨ ਨਿਹੋਰਹਿ ॥ ੩੦ ॥ ਜਨਮ ਸਫਲ ਹਮ ਸਭਿ ਕੋ ਕਰੀ-ਅਹਿ। ਅੰਤਰ ਉਤਰਹੁ ਭਲੇ ਬਿਚਰੀਅਹਿ'। ਦੋਨਹੁੰ ਸੁਨਿ ਭਾਖਜੋ ਪਿਖਿ ਖਲੋ[1]। 'ਪ੍ਰਭੁ ਕੇ ਪਗਨ ਬਿਖੈ ਹੀ ਭਲੋ ॥ ੩੧ ॥ ਚਰਨ ਸਰੋਜਨ ਬਿਛੁਰ ਨ ਚਾਹਤਿ। ਬਹੁ ਦਿਨ ਤੇ ਹਮ ਪਿਖਿਨਿ ਉਮਾਹਤਿ'। ਕਿਤਿਕ ਢਰਕ ਕਰਿ ਸਿਵਰ ਉਤਾਰਾ। ਤੰਬੂ ਤਨਜੋ ਕਨਾਤ ਮਝਾਰਾ ॥੩੨॥ ਸੁਤ ਸ਼ੋਕਾ-ਰਤਿ ਸੁੰਦਰੀ ਸੁੰਦਰ[2]। ਸਾਹਿਬਦੇਵੀ ਜੁਤਿ ਥਿਰ ਅੰਦਰ। ਭੱਲਾ ਕਰਿ ਅਹਾਰ ਬਿਧਿ ਨਾਨਾ। ਥਾਰ ਪੁਚਾਵਹਿ ਪ੍ਰੀਤ ਮਹਾਨਾ ॥੩੩॥ ਪੰਚ ਦਿਵਸ ਇਸ ਭਾਂਤਿ ਬਿਤਾਏ। ਅੰਤਰ ਦੇਗ ਬਨੈ ਸਭਿ ਖਾਏ। ਦਿਵਸ ਖਸ਼ਟਮੋ ਪ੍ਰਭੁ ਫੁਰਮਾਯੋ। ਦੇਗ ਥਾਨ ਲਿਹੁ ਵਹਿਰ ਬਨਾਯੋ' ॥ ੩੪ ॥ ਪੁਨ ਭੱਲੇ ਕੋ ਕਿਯ ਸਮੁਝਾਵਨ। 'ਲੰਗਰ ਬਨਹਿ ਨਿਕਟ ਹਮ ਖਾਵਨ। ਘਨੋ ਭਾਉ ਹਮ ਨੇ ਤੁਵ ਦੇਖਾ। ਸਭਿ ਬਿਧਿ ਕੀਨੀ ਸੇਵ ਵਿਸ਼ੇਖਾ' ॥ ੩੫ ॥ ਸੁਨਿ ਭੱਲੇ ਕਰ ਜੋਰਿ ਉਚਾਰਾ। 'ਮੋਹਿ ਕੁਟੰਬ ਸਮਾਜਹਿ ਸਾਰਾ। ਦੁਰਗ, ਧੰਨੁ, ਹਯ, ਮਹਿਖਿ ਉਦਾਰਾ। ਘਰਿ ਬਾਹਰਿ ਸਭਿ ਅਹੈ ਤੁਮਾਰਾ ॥ ੩੬ ॥ ਜਥਾ ਸ਼ਕਤਿ ਮੈਂ ਦੇਗ ਬਨੈ ਹੌਂ।ਲਿਹੁਸ਼ਰਧਾ ਪਿਖਿ ਜਬਿ ਲਗ ਦੈਹੌਂ।ਘਰ ਮਹਿ ਅੰਨ ਆਪ ਕੋ ਸਾਰਾ। ਕਰਿਹੋ ਸਿੰਘਨਿ ਸਹਿਤ ਅਹਾਰਾ' ॥ ੩੭ ॥ ਪੁਨ ਗੁਰ ਭਾਖਜੋ 'ਖੁਸ਼ੀ ਹਮਾਰੀ। ਬਨਹਿ ਦੇਗ ਬਾਹਰ ਅਬਿ ਸਾਰੀ।ਤੁਰੋ ਭਾਉ ਇਸੀ ਬਿਧਿ ਅਹੈ। ਪ੍ਰੇਮ ਸਮੇਤ ਮਾਚ ਹੀ ਕਹੈਂ*' ॥ ੩੮ ॥ ਲਾਗੀ ਬਨਨ ਦੇਗ ਬਡ ਬਾਹਿਰ। ਅਚਹਿੰ ਸਿੰਘ ਅਰੁ ਛੁਧਤਿ ਸੁ ਜ਼ਾਹਰ। ਸਭਿ ਬੈਰਾੜ ਚਾਕਰੀ ਪਾਵੈਂ। ਨਿਜ ਨਿਜ ਭੋਜਨ ਕਰਹਿੰ ਸੁ ਖਾਵੈਂ ॥ ੩੯ ॥ ਕੇਤਿਕ ਦਿਨ ਇਸ ਰੀਤਿ ਬਿਤਾਏ। ਪੁਨ ਭੱਲਾ ਕਰ ਜੋਰਿ ਅਲਾਏ। ਪਸਿੰਘਨ ਸਹਤ ਸਕਲ ਬੈਰਾੜ। ਕਰੌਂ ਆਪ ਹਿਤ ਤਯਾਰ ਅਹਾਰ ॥੪੦॥ ਅੰਤਰ ਪਾਵਨ ਪਾਵਨ ਕਰੌ[3]।ਪਾਵਨ ਸਦਨ ਸਰਬ ਹੀ ਧਰੌ[4]'। ਇਮ ਕਹਿ

---

[1]ਖੜੋਤਾ ਦੇਖਕੇ। [2](ਮਾਤਾ) ਸੁੰਦਰੀ ਜੀ ਸੁੰਦਰ ਪੁੱਤਰਾਂ ਦੇ (ਵਿਯੋਗ) ਸ਼ੋਕ ਨਾਲ ਦੁਖੀ ਹਨ। [3]ਚਰਨ ਪਾਵਣੇ ਕਰੋ। [4]ਪਵਿੱਤ੍ਰ ਕਰੋ ਸਾਰਾ ਹੀ ਘਰ। *ਕਿਸੇ ਤੇ ਭਾਰੂ ਨਾ ਹੋਣਾ, ਚਾਹੇ ਕਿਤਨੇ ਪ੍ਰੇਮ ਵਾਲਾ ਹੋਵੇ, ਉਸ ਦੇ ਖਰਚ ਖੇਚਲ ਦਾ ਲਿਹਾਜ਼ ਕਰਨਾ, ਇਹ ਸੱਚੇ ਗੁਰੂ ਦੇ ਵਿਚਾਰਸ਼ੀਲ ਕਟਾਖਨ ਹਨ, ਦੁਨੀਆਂ ਦੇ ਪ੍ਰਜ ਲੋਕਾਂ ਨੂੰ ਸਿੱਖਣਾ ਲੈਣੀ ਚਾਹੀਏ

ਕਰਿ ਬਹੁ ਭਾਂਤਨਿ ਤਯਾਰਾ। ਕਰਵਾਇਸ ਬਰ ਸ੍ਵਾਦ ਅਹਾਰਾ ॥ ੪੧ ॥
ਮਧੁਰ ਸ਼ਨਿਘਧ ਪ੍ਰੇਮ ਤੇ ਕਰਸੋ। ਬ੍ਰਿੰਦ ਨਰਨ ਮਿਲਿ ਤਯਾਰ ਸੁ ਧਰਸੋ।
ਬਿਨੈ ਬਖਾਨਿ ਗਯੋ ਲੈ ਅੰਤਰ।ਪੰਗਤਿ ਗਨ ਬੈਠਾਇ ਨਿਰੰਤਰ ॥ ੪੨ ॥
ਸਤਿਗੁਰ ਹਿਤ ਚੌਂਕੀ ਛਸਵਾਈ। ਸ੍ਰੇਤ ਸੁਜਨਿ[1] ਤੇ ਉਪਰ ਛਾਈ। ਸਭਿ
ਕੋ ਬੀਚ ਬਿਰੇ ਗੋਸਾਈਂ। ਜੁਗ ਮਾਤਨ ਘਰ ਬਿਖੈ ਬਿਠਾਈ ॥ ੪੩ ॥
ਸਹਿਤ ਬਿਰਾਜ ਸਿੰਘ ਬੈਠਾਏ। ਸਭਿ ਕੇ ਹਿਤ ਅਹਾਰ ਗਨ ਲਯਾਏ।ਭਲੀ
ਰੀਤਿ ਤੇ ਪਰੁਸਨ ਲਾਗੇ। ਥਾਲ ਬਿਸਾਲ ਕ੍ਰਿਪਾਲ ਸੁ ਆਗੇ ॥੪੪॥ ਤਿਮ
ਅੰਤਰ ਜੁਗ ਥਾਲ ਪੁਚਾਏ। ਦਾਸੀ ਬ੍ਰਿੰਦਨ ਲੈ ਕਰਿ ਖਾਏ। ਜਥਾ ਜੋਗ
ਸਭਿ ਕੋ ਤ੍ਰਿਪਤਾਯੋ। ਖਰੇ ਹੋਇ ਕਰਿ ਚੁਰਾ ਪਠਾਯੋ[2] ॥ ੪੫। ਇਕ
ਤੁਰੰਗ ਬਹੁ ਮੋਲ ਦੁਸ਼ਾਲਾ। ਭੇਟ ਰਜਤਪਣ ਸ਼ਤ ਤਿਸ ਕਾਲਾ। ਦੈ ਕਰਿ
ਪ੍ਰਭੁ ਕੋ ਗ੍ਰੀਵ ਨਿਵਾਈ। ਖੁਸ਼ੀ ਲੀਨਿ ਆਨੰਦ ਮਨ ਪਾਈ ॥ ੪੬ ॥ ਦ੍ਵੈ
ਮਾਤਾ ਕੋ ਤੈਵਰ ਦੋਇ। ਬਨੇ ਬਹੁਤ ਧਨ ਲਾਗੇ ਜੋਇ। ਦੀਏ ਪਚਾਸ
ਰਜਤਪਣ ਤਬੈ। ਭਏ ਪ੍ਰਸੰਨ ਅਚਵ ਕਰਿ ਸਬੈ ॥ ੪੭॥ ਉਠਿ ਸਤਿਗੁਰ
ਪਹੁੰਚੇ ਨਿਜ ਡੇਰੇ। ਸਿੰਘ ਬਿਰਾਜ ਸਕਲ ਤਿਸ ਬੇਰੇ। ਭਲੋਂ ਕਹੁ ਬਹੁ
ਭਾਂਤਿ ਸਰਾਹਾ। ਸੇਵ ਗੁਰੂ ਕੀ ਕਰਨ ਉਮਾਹਾ ॥ ੪੮ ॥ ਇਤਿ ਸ੍ਰੀ ਗੁਰ
ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਫੱਲੇ ਛੇ' ਪ੍ਰਸੰਗ ਬਰਨਨੰ ਨਾਮ ਬਿੰਸਤੀ ਅੰਸੁ ॥ ੨੦ ॥

੨੧. [ਚੰਬੇ ਦੀ ਮਾਈ ਨੂੰ ਪੁੱਤ੍ਰਾਂ ਦੇ ਵਰ। ਦਲਪਤ। ਦਯਾਲ ਦਾਸ। ਭਾਈ ਭਗਤੂ ਵੰਸ਼]।

ਦੋਹਰਾ ॥ ਇਸੀ ਰੀਤਿ ਪ੍ਰਭੁ ਜੀ ਬਸੇ ਲਰਨਿ ਹੰਗਾਮਾ ਛੋਰਿ[3]। ਕਮਰਕਸਾ
ਖੋਲਸੋ ਥਿਰੇ ਸੁਖ ਕੋ ਲਹਿ ਸਭਿ ਓਰ ॥ ੧॥ ਚੌਪਈ ॥ ਨਾਮ ਦਮਦਮਾ
ਤਿਸ ਕੋ ਧਰਸੋ। ਭਏ ਨਚਿੰਤ ਰਿਪੁਨਿ ਬਲ ਹਰਸੋ। ਪਸਰੀ ਸੁਧਿ ਸਭਿ
ਦੇਸ਼ ਬਿਦੇਸ਼। ਆਵਨ ਸੰਗਤਿ ਲਗੀ ਹਮੇਸ਼ ॥ ੨॥ ਅਰਪਿ ਅਕੋਰਨ
ਦਰਸ਼ਨ ਕਰੈਂ। ਮਨੋ ਕਾਮਨਾ ਤੁਰਨ ਪੁਰੈ। ਲਗੈ ਦਿਵਾਨ ਸ਼ਬਦ ਕੋ
ਗਾਵਹਿਂ। ਪ੍ਰੇਮੀ ਸਿੰਘ ਹਜ਼ਾਰਹੁੰ ਆਵਹਿਂ ॥ ੩ ॥ ਸ੍ਰੀ ਪ੍ਰਭੁ ਚੜ੍ਹਿ ਅਖੇਰ ਕੋ
ਚਾਲੇ। ਸੰਗੀ ਸਿੰਘ ਅਰੂਢਤਿ ਜਾਲੇ। ਜਬਿ ਡੇਰੇ ਤੇ ਨਿਕਸਾਨ ਲਾਗੇ।
ਕਹਸੋ ਸੱਦ ਇਕ ਇਸਤ੍ਰੀ ਆਗੇ ॥ ੪ ॥

'ਬਿਨੈ ਕਰੇਂਦੀ ਵੇ ਸਤਿਗੁਰ ਰੋਬਿੰਦ ਸਿੰਘ ਮੋਰੇ। ਸੋਹਣੀ ਦਾਹੜੀ ਬੀਬੀ
ਪੋਰੇ। ਗੋਤ ਵੜਾਇਚ* ਪਿੰਡ ਹੈ ਚੱਦੋਖਾਲੀ ਚਲੀ ਜੇ ਇਕ ਫਲ ਲੋਰੇ'।

ਸੁਨਿ ਸਾਹਿਬ ਤਿਸਕੀ ਦਿਸ਼ਿ ਹੇਰਿ। ਮੁਸਕਾਨੇ ਭਾਖਸੋ 'ਕਹੁ ਫੇਰ'।

[1]ਮੋਜ਼ਨੀ। [2]ਪੜ੍ਹਾਇਆ। [3]ਜੰਗ ਦਾ ਲੜਨਾ ਛੱਡਕੇ। *ਪਾ:—ਵਚਾਇਚ।

ਇਸਤ੍ਰੀ ਸੁਨਿ ਕਰਿ ਬਹੁਰ ਉਚਾਰਾ।ਪੂਰਬ ਗਾਵਨੋ ਜਿਸੀ ਪੁਕਾਰਾ।੫।ਬੂਝੀ ਪ੍ਰਭੂ 'ਕਹਾਂ ਤੇ ਆਈ?।ਕੌਨ ਦੇਸ਼ ਕਿਸ ਗ੍ਰਾਮ ਬਸਾਈ?'। 'ਗੁਰੂ ਗਰੀਬ ਨਿਵਾਜ! ਸੁਨੀਜੈ।ਚੱਬਾ ਮਾਝੇ ਦੇਸ਼ ਜਨੀਜੈ॥੬॥ ਸ਼੍ਰੀ ਅੰਮ੍ਰਿਤਸਰ ਦੱਖਣ ਪਾਸੇ। ਤੀਨ ਕੋਸ ਪਰ ਗ੍ਰਾਮ ਸੁ ਬਾਸੇ*।ਤਹਿੰ ਤੇ ਮੈਂ ਆਈ ਧਰਿ ਆਸਾ। ਸਾਬਨ ਪੁੱਤ੍ਰ ਆਪਕੇ ਪਾਸਾ॥੭॥ਬੈਠੇ ਸਭਾ ਨ ਮਾਂਗਨੋ ਗਯੋ।ਸੱਦ ਬਿਖੈ ਤੁਮ ਸਨ ਕਹਿ ਦਯੋ। ਦੂਰ ਪੰਥ ਤੇ ਮੈਂ ਚਲਿ ਆਈ। ਪੁਰਹੁ ਕਾਮਨਾ ਸ਼ਰਨ ਤਕਾਈ'॥੮॥ਸੁਨਿ ਪ੍ਰਭੂ ਹੁਕਮ ਦਾਸ ਕੋ ਕਹਯੋ।'ਮਸੁ ਅਰੁ ਕਲਮ ਆਨਿ ਅਬਿ ਚਹਯੋ। ਲਯਾਯੋ ਤੁਰਤ ਗੁਰੂ ਲਿਖਿ ਦੀਨ।ਸਿਖ ਨੋ ਦੈਬੇ ਹਿਤ ਕਰ ਲੀਨ॥੯॥ਗੁਰ ਬੋਲੇ'ਇਕ ਸੁਤ ਤੁਹਿ ਦਯੋ'।ਕਾਗਤ ਪਿਖਤਿ ਸਿੱਖ ਲਖਿ ਲਯੋ।ਮਹਾਰਾਜ ਏ ਸਾਤਾ ਭਯੋ ।ਮੁਖ ਤੇ ਕਹੋ ਏਕ ਸੁਤ ਦਯੋ'॥੧੦॥'ਸੁਨਿ ਪ੍ਰਭੂ ਕਹਯੋ 'ਸਪਤ ਹੀ ਹੋਹਿੰ। ਆਇ ਦੂਰ ਤੇ ਜਾਚਯੋ ਮੋਹਿ'। ਲੈ ਕਾਗਤ ਇਸਤ੍ਰੀ ਹਰਖਾਈ। ਕਰਿ ਬੰਦਨ ਕੋ, ਸਦਨ ਸਿਧਾਈ॥ ੧੧ ॥ ਸਮਾ ਪਾਇ ਸੁਤ ਸਾਤ ਉਪਾਇ†। ਗੁਰ ਮਹਿਮਾ ਕੋ ਬਹੁ ਬਿਦਤਾਇ।

‡ਪੁਨ ਉਦਿਆਨ ਸ਼ਿਕਾਰ ਸਿਧਾਰੇ।ਇਤ ਉਤ ਬਿਚਰਤ ਮ੍ਰਿਗਨਿਨਿਹਾਰੇ ॥੧੨॥ਨਹੀਂ ਅਖੇਰ ਕਹੂੰ ਤੇ ਪਾਵਾ।ਤਬਿ ਸਿੰਘਨ ਸਨਪ੍ਰਭੂਅਲਾਵਾ।'ਕਿਹ ਸਿਖ ਨੇ ਕੰਘਾ ਨਹਿੰ ਕਰਯੋ ? ਜਿਸ ਤੇ ਨਹਿੰ ਸ਼ਿਕਾਰ ਕਰ ਪਰਯੋ'॥੧੩॥ ਸੁਨਯੋ ਸਭਿਨਿ ਇਕ ਨੇ ਕਹਿ ਦੀਨਾ। 'ਮੈਂ ਕੰਘਾ ਕੇਸਨ ਨਹਿੰ ਕੀਨਾ'। ਹੁਕਮ ਕਰਯੋ 'ਅਬਿ ਭੀ ਕਰਿ ਲੀਜੈ। ਤੁਰਨ ਬਨਹੁ ਸੁਚੇਤ ਮਿਲੀਜੈ' ॥ ੧੪ ॥ ਤਤਛਿਨ ਤਿਨ ਸੁਨਿ ਕੈ ਕਰਿ ਲੀਨ[1]। ਸੰਗ ਮਿਲਾਇ ਪਯਾਨੋ ਕੀਨ। ਪੁਨ ਉਦਯਾਨ ਬਿਖੈ ਜਬਿ ਫਿਰੇ। ਪਿਖਿ ਸ਼ਿਕਾਰ ਕੋ ਮਾਰਨ ਕਰੇ ॥ ੧੫ ॥ ਹਟੇ ਪ੍ਰਭੂ ਸਭਿ ਕੋ ਸਮੁਝਾਯੋ। 'ਸਿੰਘਨ ਕੋ ਐਸੇ ਬਨਿ ਆਯੋ। ਹੋਇ ਸੁਚੇਤ ਸਕਲ ਪਰਕਾਰੇ। ਚਢਨ ਸਮੈਂ ਅਰਦਾਸ ਉਚਾਰੇ ॥ ੧੬ ॥ ਕਾਰਜ ਸਰਬ ਸਿੱਧ ਹੁਇ ਜਾਤੇ। ਨਹਿੰ ਦੋਨਹੁੰ ਬਿਨ ਕਹੂੰ ਪੁਯਾਤੇ[2]ਓ'।

[1](ਕੰਘਾ) ਕਰ ਲਿਆ। [2]ਭਾਵ ਸੁਚੇਤ ਹੋਏ ਬਿਨਾਂ ਤੇ ਅਰਦਾਸ ਸੋਧੇ ਬਿਨਾਂ ਕਿਤੇ ਨਾ ਜਾਇਆ ਕਰਨ।

*ਇਹ ਗਿਰਾਂਢ ਤਰਨ ਤਾਰਨ ਵਾਲੀ ਪੱਕੀ ਸੜਕ ਪਰ ਹੈ, ਹੁਣ ਨੇੜੇ ਰੇਲ ਦਾ ਸਟੇਸ਼ਨ ਬਣ ਗਿਆ ਹੈ,ਜਿਸ ਦਾ ਨਾਮ ਮੰਗਰਾਣਾ ਸਾਹਿਬ ਹੈ, ਕਿਉਂਕਿ ਸਟੇਸ਼ਨ ਦੇ ਨਾਲ ਹੀ ਇਸ ਨਾਮ ਦਾ ਗੁਰਦਵਾਰਾ ਹੈ। †ਇਸੇ ਤਰ੍ਹਾਂ ਦਾ ਪ੍ਰਯੋਗ ਜੋ ਛੇਵੇਂ ਸਾਹਿਬਾਂ ਸਮੇਂ ਹੋਇਆ ਸੀ ਉਸ ਲਈ ਵੇਖੋ ਰਾਸ ੬ ਅੰਸੂ ੫੪। ‡ਇਹ ਵੀ ਸਾਖੀ ਪੋਥੀ ਦੀ ਸਾਖੀ ਹੈ।

§ਦਾਤਾ ਜੀ ਸ਼ਰੀਰਕ ਸਫਾਈ ਤੇ ਸਾਵਧਾਨਤਾ ਦੇ ਨਾਲ ਨਾਲ ਵਾਹਿਗੁਰੂ ਜੀ ਦੇ ਚਰਨਾਂ ਵਿਚ ਅਰਦਾਸ ਕਰਨ ਦੀ ਭੀ ਖੂਬ ਮੱਤਿ ਸਿਖਾਲਦੇ ਹਨ।

ਸੁਨਿ ਕੈ ਸੀਖ ਸਭਿਨਿ ਹੂੰ ਮਾਨੀ। ਜਥਾ ਆਪ ਸ਼੍ਰੀ ਬਦਨ ਬਖਾਨੀ॥੧੭॥
ਆਇ ਬਿਰਾਜੇ ਸਤਿਗੁਰ ਡੇਰੇ। ਨਿਸਾ ਬਿਤਾਇ ਸਵੇਰੇ ਸਵੇਰੇ। ਬੈਠਨੋ
ਨਿਕਟ ਖਾਲਸਾ ਆਇ।ਦਰਸਹਿ ਸੰਗਤਿ ਫਲ ਕੋ ਪਾਇ ॥ ੧੮ ॥ *ਦਧਿ
ਸੋਂ ਦੀਰਘ ਘਟ ਕੋ ਭਰਨੋ।ਲੇ ਇਕ'ਆਨਿ ਦਰਸ ਕੋ ਕਰਨੋ।ਬੂਝਨ ਕੀਨ
'ਬਸਹਿ ਕਿਸ ਗ੍ਰਾਮੂ ? ਤੋਹਿ ਪਿਤਾ ਅਰੁ ਤੁਵ ਕਨਾ ਨਾਮੂ ?' ॥ ੧੯ ॥
ਸ਼੍ਰੀ ਗੁਰ ਤੇ ਸੁਨਿ ਸਕਲ ਬਤਾਈ।'ਮੌੜ ਗ੍ਰਾਮ ਮਹਿ ਬਸੌਂ ਗੁਸਾਈਂ।ਪਿਤਾ
ਭੀਮ ਤੇ ਮੈਂ ਸੁਤ ਭਯੋ। ਦਲਪਤਿ ਮੋਹਿ ਨਾਮ ਧਰਿ ਦਯੋ' ॥ ੨੦ ॥ ਭੇ
ਪ੍ਰਸੰਨ ਕਦ[2] ਹੇਰਿ ਬਿਸਾਲਾ।ਕ੍ਰਿਪਾ ਕਰਤਿ ਬੋਲੇ ਤਿਸ ਕਾਲਾ। 'ਜੋ ਕਰਿ
ਭੀਮ[3] ਆਤਮਜ ਭਯੋ। ਤਬਹਿ ਦਲਨ ਕੀ ਪਤਿ ਪਦ ਲਯੋ[4]' ॥ ੨੧ ॥
ਖੁਸ਼ੀ ਹੋਇ ਗੁਰ ਪਾਗ ਬੰਧਾਈ। 'ਜੋ ਸਿੱਖੀ ਕੋ ਰਖਹਿ ਜਿਠਾਈ[5] । ਤੋ
ਐਸ਼ੁਰਜ ਭੀ ਵਧਹਿ ਮਹਾਨਾ। ਮਾਨਤਿ ਰਹਹੁ ਗੁਰੂ ਕੀ ਆਨਾ' ॥ ੨੨ ॥
ਕਿਤਿਕ ਸਮੈਂ ਬੈਠਨ ਤਬਿ ਕਰਨੋ।ਬੰਦਨ ਠਾਨਿ ਸਦਨ ਚਲਿ ਪਰਨੋ।ਦਿਨ
ਦੈ ਚਾਰਿਕ ਬੰਧੀ ਸਿਰ ਪਰ। ਡੋਮਨ ਕੋ ਗਾਵਨ[6] ਕੋ ਸੁਨਿ ਕਰਿ ॥੨੩॥
ਸੋ ਦਸਤਾਰ ਤਿਨਹੁੰ ਕੋ ਦੀਨਿ। ਮੂਰਖ ਕਛੂ ਬਿਚਾਰ ਨ ਕੀਨ।ਨਹਿੰ ਗੁਰ
ਮਹਿਮਾ ਮਨ ਮਹਿ ਆਇ। ਖਾਲੀ ਰਹਨੋ ਖੁਸ਼ੀ ਕੋ ਪਾਇ ॥ ੨੪ ॥
*ਭਾਈ ਭਗਤੂ ਕਾ ਇਕ ਪੋਤਾ।ਦਯਾਲ ਦਾਸ ਜਿਸ ਨਾਮ ਉਦੋਤਾ।ਕੁੱਚੋ
ਗ੍ਰਾਮ ਬਿਖੈ ਤੇ ਗਯੋ। ਗੁਰ ਦਰਸ਼ਨ ਕਰਿ ਨੰਮ੍ਰੀ ਭਯੋ ॥ ੨੫ ॥ ਕੁਛਕ
ਰਜਤਪਣ ਭੇਟ ਚੜ੍ਹਾਈ।ਬੈਠਨੋ ਸ਼੍ਰੀ ਪ੍ਰਭੂ ਦ੍ਰਿਸ਼ਟਿ ਚਲਾਈ । ਸ਼੍ਰੀ ਮੁਖ ਤੇ
ਫੁਰਮਾਨ ਬਖਾਨਾ।'—ਦਯਾਲ ਸਿੰਘ—ਅਬਿ ਕਰਹੁ ਪ੍ਰਮਾਨਾ' ॥ ੨੬ ॥ ਖੰਡੇ
ਕੀ ਪਾਹੁਲ ਸ਼ੁਭ ਧਾਰਹੁ। ਬਨਹੁ ਖਾਲਸਾ ਭਰਮ ਨਿਵਾਰਹੁ । ਕੇਸ਼ ਕਾਛ
ਕੀ ਰਹਤਿ ਰਖੀਜੈ। ਮੀਣ ਮਸੰਦ ਮੇਲ ਨਹਿੰ ਕੀਜੈ ॥੨੭॥ ਸ਼ਸਤ੍ਰਨਿ ਕੋ
ਨਿਸ ਦਿਨ ਤਨ ਧਰੀਅਹਿ। ਫਤੇ ਗੁਰੂ ਜੀ ਕੀ ਸੁ ਉਚਰੀਅਹਿ'। ਸੁਨਿ
ਕੈ ਕਮਦਿਲ ਹੋਇ ਉਚਾਰੀ।'ਸਿੱਖੀ ਹਮਹੁੰ ਕਦੀਮੀ ਧਾਰੀ ॥੨੮॥ ਪਿਤਾ
ਪਿਤਾਮਾ ਗੁਰ ਘਰ ਕੇਰੇ। ਜਹਿ ਕਹਿ ਬਿਦਤੇ ਜਗਤ ਬਡੇਰੇ।ਅਬਿ ਮੈਂ
ਨਈ ਰੀਤਿ ਕਨਾ ਧਾਰੌਂ।ਨਿਜ ਬਡਿਅਨਿ ਕੋ ਪੰਥ ਸੰਭਾਰੌਂ ॥੨੯॥ ਸਭਿ
ਗੁਰ ਖੁਸ਼ੀ ਕਰਤ ਹੀ ਰਹੈ। ਦਾਸ ਕਦੀਮੀ ਅਪਨੇ ਲਹੇ।ਭਈ ਆਰਬਲ

[1]ਭਾਵ ਇਕ ਸਿਖ ਨੇ ਲਿਆਕੇ। [2]ਡੀਲ। ਕੱਦ। [3]ਇਸ ਵਿਚ ਕਟਾਖਜ ਪੁਰਾਤਨ ਬਲਵਾਨ 'ਭੀਮ' ਵਲ ਹੈ। [4]ਦਲ ਦਾ ਪਤੀ ਹੋਣਾ ਪਦਵੀ ਪਾਈ ਹੈ। [5]ਸਿੱਖੀ ਦੀ ਵਡਿਆਈ ਰੱਖੇਂਗਾ। [6]ਡੂੰਮਾਂ ਦਾ ਗਾਉਣਾ।[7]'ਦਯਾਲ'ਸਿੰਘ ਪ੍ਰਭੂ ਇਹ(ਨਾਮ) ਮੰਨਣਾ ਕਰੋ। *ਸਾਖੀ ਪੋਥੀ ਦੀ ਸਾਖੀ ਹੈ

ਅਬੈ ਬਡੇਰੀ। ਪਹੁਲ ਲੇਨਿ ਨ ਉਚਿਤਾ ਮੇਰੀ' ॥ ੩੦ ॥ ਸ਼੍ਰੀ ਮੁਖ ਤੇ ਕਹਿ ਪੁਨ ਸਮੁਝਾਯੋ। 'ਹਮ ਨੇ ਉੱਤਮ ਪੰਥ ਚਲਾਯੋ। ਲੋਕ ਪ੍ਰਲੋਕ ਬਿਖੈ ਸੁਖਦਾਇਕ। ਰਾਜ ਤੇਜ ਜੁਤਿ ਹੈ ਰਿਪੁ ਘਾਯਕ ॥ ੩੧ ॥ ਤਿਸ ਜਹਾਜ ਪਰ ਚਢਹਿ ਜੁ ਆਇ। ਕੀਟੀ ਤੇ ਗਯੰਦ ਬਨਿ ਜਾਇ। ਜੋ ਸਯਾਲ ਸਮ ਸਭਿ ਤੇ ਡਰੈ। ਬਨੈ ਸਿੰਘ' ਸਿੰਘ ਨਾਮ ਸੁ ਧਰੈ ॥ ੩੨ ॥ ਯਾਂਤੇ ਤੂੰ ਭੀ ਧਾਰਨ ਕਰੀਅਹਿ ਰੀਤਿ ਮਸੰਦੀ ਨਾਂਹਿਨ ਧਰੀਅਹਿ'। ਸੁਨਿ ਪੁਨ ਬਚਨ ਹਟਾਵਨ ਕੀਨਾ। ਗੁਰੂ ਬਾਕ ਪਰ ਨਹਿਨ ਪਤੀਨਾ ॥ ੩੩ ॥ 'ਅਬਿ ਤੌ ਕ੍ਰਿਪਾ ਕਰਹੁ ਰਹਿੰ ਐਸੇ। ਪਿਤਾ ਪਿਤਾਮਾ ਹਮਰੇ ਜੈਸੇ'। ਸੁਨਿ ਕਰਿ ਗੁਰੂ ਸ੍ਰਾਪ ਤਬਿ ਦੀਨਾ। ਬਾਰਿ ਬਾਰਿ ਬਚ ਬਾਰਨਿ ਕੀਨਾ[2] ॥੩੪॥ 'ਹਮ ਤੇ ਨਹਿੰ ਪਾਹੁਲ ਤੈਂ ਲਈ। ਅਪਰ ਬੁੱਧਿ ਹਠਿ ਤੇ ਦਿਢ ਕਈ। [1]ਮਿਲਹਿ ਚੂਹੜੇ ਜਥਹਿ ਹਮਾਰੇ। ਤਿਨ ਤੇ ਕਰਿਹੈਂ ਅੰਗੀਕਾਰੇ[3]' ॥ ੩੫ ॥ ਸੁਨਿ ਕਰਿ ਦਯਾਲ ਦਾਸ ਭਾ ਮੌਨ। ਕੇਤਿਕ ਚਿਰ ਮਹਿੰ ਗਮਨਯੋ ਭੌਨ। ਪਸਚਾਤਾਪ ਕਰਤਿ ਚਲਿ ਗਯੋ।–ਗੁਰ ਕੇ ਸੈਗ ਬਿਰਸ ਬਹੁ ਭਯੋ–॥੩੬॥ ਤਬਿ ਤੇ ਸ਼੍ਰੀ ਪ੍ਰਭੁ ਰੁਖ ਨ ਮਿਲਾਯੋ। ਨਹਿੰ ਸਾਦਰ ਕਬਿ ਨਿਕਟ ਬਿਠਾਯੋ। 'ਭਗਤੂ ਕਾ ਮਸੰਦ' ਧਰਿ ਨਾਮੂ*। ਨਾਂਹਿਨ ਗਮਨੈ ਇਸ ਕੇ ਧਾਮੂ ॥ ੩੭ ॥ ਭਗਤੂ ਸੁਤ ਗੌਰਾ ਇਕ ਭਯੋ। ਤਿਸ ਤੇ ਦਯਾਲਦਾਸ ਉਪਜਯੋ†। ਭਗਤੂ ਸੁਤ ਦੂਸਰ ਭਾ ਜੀਵਣ। ਸ਼੍ਰੀ ਹਰਿਰਾਇ ਨਿਕਟ ਦਿਯ ਜੀਵਣ[4] ॥ ੩੮ ॥ ਬਿੱਪ੍ਰ ਪੁੱਤ੍ਰ ਕੋ

---

[1]ਸ਼ੇਰ। [2]ਹਟਾਵਣਾ ਕੀਤਾ। [3]ਭਾਵ ਨੀਵੀਆਂ ਜਾਤਾਂ ਦੇ ਜਦੋਂ ਸਿੰਘ ਸਜੇ ਹੋਏ ਮਿਲਣਗੇ ਉਨ੍ਹਾਂ ਤੋਂ ਅੰਮ੍ਰਿਤ ਛਕੇਗੇ। [4]ਪ੍ਰਾਣ ਦਿੱਤੇ।

*ਗੁਰੂ ਜੀ ਚਾਹੁੰਦੇ ਸਨ ਕਿ ਮਸੰਦਹਾਰ ਜੀਵਨ ਦਯਾਲਦਾਸ ਦਾ ਨਾ ਰਹੇ ਤੇ ਸਿੰਘ ਸਜੇ। ਪੂਜਾ ਦੇ ਧਾਨ ਨੂੰ ਕੱਠਾ ਕਰਨਾ, ਅਮੀਰ ਬਣਨਾ, ਇਹੋ ਮਨੋਰਥ ਪੂਜ੍ਯ ਬਣਨ ਦਾ ਧਾਰਨਾ ਮਸੰਦੀ ਹੈ। ਕਿਰਤ ਕਰਕੇ ਖਾਣਾ, ਸੇਵਾ ਕਰਨੀ, ਸਿੰਘ ਦਾ ਧਰਮ ਹੈ। ਪੂਜਾ ਦੇ ਪਦਾਰਥ ਨੂੰ ਭਲੇ ਅਰਥ ਲਾਉਣਾ, ਨਿਰਬਾਹਮਾਤ੍ਰ ਅੰਗੀਕਾਰ ਕਰਨਾ, ਬਾਣੀ ਨਾਮ ਦਾ ਪ੍ਰੇਮੀ ਹੋਣਾ ਇਹ ਬੀ ਸਿੱਖੀ ਜੀਵਨ ਹੈ ਓਹਨਾਂ ਦਾ ਜੋ ਸਾਰਾ ਸਮਾਂ ਪੰਥ ਸੇਵਾ ਗੁਰਧਾਮਾਂ ਦੀ ਸੇਵਾਪਰ ਲਾਉਣ ਯਾ ਕਿਸੇਅਸੂਲ ਯਾ ਖਿਆਲ ਤੋਂ ਬਿਹੰਗਮੀਜੀਵਨ ਧਾਰਲੈਣਾ।

†ਭਾਈ ਭਗਤੂ ਦਾ ਪੁੱਤ੍ਰ ਭਾਈ ਗੌਰਾ ਤੇ ਗੌਰੇ ਦਾ ਪੁੱਤ੍ਰ ਦਿਆਲ ਦਾਸ ਇਸ ਦੇ ਪੁੱਤ੍ਰ ਨੇ ਅੰਮ੍ਰਿਤ ਛਕਕੇ ਗੁਰਬਖਸ਼ ਸਿੰਘ ਨਾਮ ਰਖਾਇਆ, ਇਸ ਦੇ ਪੁੱਤ੍ਰ ਦੇਸੂ ਸਿੰਘ ਨੇ ਕੈਂਥਲ ਦਾ ਰਾਜ ਕਾਇਮ ਕੀਤਾ। ਇਸ ਦਾ ਬੇਟਾ ਰਾਜਾ ਲਾਲ ਸਿੰਘ ਸੀ ਤੇ ਉਸ ਦਾ ਪੁੱਤ੍ਰ ਕੈਂਥਲ ਪਤੀ ਉਦਯ ਸਿੰਘ ਜੀ ਸਨ ਜਿਨ੍ਹਾਂ ਦੇ ਦਰਬਾਰ ਦੇ ਕਵੀ ਕਵਿਰਾਜ ਸੰਤੋਖ ਸਿੰਘ ਜੀ ਨੇ ਇਹ ਗੁਰ ਪ੍ਰਤਾਪ ਸੂਰਜ ਗ੍ਰੰਥ ਰਚਿਆ। ਵਿਸ਼ੇਸ਼ ਹਾਲਾਤ ਲਈ ਵੇਖੋ ਇਸੇ ਗ੍ਰੰਥ ਦੀ ਪ੍ਰਸਤਾਵਨਾ।

ਤਬੈ ਜਿਵਾਯੋ। ਤਿਸ ਕੋ ਬੀਸ ਅਧਿਕ ਬਿਰਧਾਯੋ। ਗ੍ਰਾਮ ਚੱਕ ਤਿਸ* ਮਹਿੰ ਕਰਿ ਬਾਸਾ। ਸੋ ਚੱਲਿ ਕਰਿ ਆਏ ਗੁਰ ਪਾਸਾ ॥੩੯॥ ਖੰਡੇ ਕੀ ਪਾਹੁਲ ਤਿਨ ਲੀਨੀ। ਖੁਸ਼ੀ ਗੁਰੂ ਕੀ ਜਿਸ ਬਿਧਿ ਚੀਨੀ। ਰਾਮ ਸਿੰਘ ਇਕ ਨਾਮ ਧਰਾਯੋ। ਦੂਸਰ ਛਤ੍ਰੇ ਸਿੰਘ ਮਨ ਭਾਯੋ ॥ ੪੦ ॥ ਇਕ ਮਾਤਾ ਤੇ ਦੋਨਹੁੰ ਭਾਈ। ਦੋ ਬਿਮਾਤ ਤੇ ਦੋਊਂ ਬਤਾਈ[1]। ਬਖਤੂ ਸਿੰਘ ਅਰੁ ਤਖਤੂ ਸਿੰਘ। ਸੁਤ† ਜੀਵਣ ਚਾਰੋਂ ਜਨੁ ਸਿੰਘ ॥ ੪੧ ॥ ਨਿਕਟ ਗ੍ਰਾਮ ਮਹਿੰ ਇਨਕੋ ਬਾਸਾ। ਆਵਤਿ ਜਾਤਿ ਰਹੈਂ ਗੁਰ ਪਾਸਾ। ਕਿਤਿਕ ਮਾਸ ਸਤਿ-ਗੁਰੂ ਬਿਤਾਏ। ਚਹੁੰਦਿਸ਼ਿ ਤੇ ਸਿਖ ਦਰਸ਼ਨ ਆਏ ॥ ੪੨ ॥ ਨਰ ਨਾਰਨਿ ਕੀ ਭੀਰ ਹਮੇਸ਼। ਹਿਤ ਦਰਸ਼ਨ ਕੋ ਮਿਲਹਿੰ ਵਿਸੇਸ਼। ਨਾਨਾ ਬਿਧਿ ਕੀ ਆਨਿ ਅਕੋਰਾਕਰਹਿੰ ਸਮਰਪਨ ਜੁਗ ਕਰਿ ਜੋਰਿ॥੪੩॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਭਗਤੂ ਸੁਤ' ਪ੍ਰਸੰਗ ਬਰਨਨੰ ਨਾਮ ਇਕ ਦ੍ਵਿਸਤੀ ਅੰਸੂ ।੨੧॥

੨੨. [ਗੋਦੜੀਆ ਸਿੰਘ। ਭਾਰੋ। ਭੱਲਾ ਤੇ ਵਜ਼ੀਰ ਖਾਂ ਦਾ ਪਰਵਾਨਾ]।

ਦੋਹਰਾ ॥ ਇਕ ਦਿਨ ਸ੍ਰੀ ਮੁਖ ਤੇ ਕਹਯੋ 'ਰਾਮ ਸਿੰਘ ਤਵ ਗ੍ਰਾਮ। ਉਤਰੈਂ ਇਕ ਦੈ ਨਿਸਾ ਤਹਿੰ ਦੇਖਹਿ ਕਸ ਅਭਿਰਾਮ[2]' ॥ ੧ ॥ ਚੌਪਈ ॥ ਸੁਨਿ ਬੋਲਯੋ ਕਰਿ ਜੋਰਿ ਸੁ ਤਬੈ। 'ਸਿਕਤਾ ਘਨੋ ਦੇਸ਼ ਇਤਿ ਸਬੈ। ਤੀਖਣ ਤੇਜ ਤਪਨ ਕੋ ਪਾਇ। ਜਹਿੰ ਕਹਿ ਤੇ ਦੀਰਘ ਤਪਤਾਇ ॥ ੨ ॥ ਬਹੁਰ ਸਮੀਰ ਅਧੀਰਜ ਵਾਰੀ[3]। ਕਰਹਿ ਉਡ੍ਹਾਵਨ ਗਗਨ ਮਝਾਰੀ। ਬਹੈ ਬੇਗ ਤੇ ਬਹੁ ਦੁਖਦਾਈ। ਐਸੇ ਦੇਸ਼ ਗ੍ਰਾਮ ਇਸ ਥਾਈ[4]' ॥ ੩ ॥ ਸ੍ਰੀ ਪ੍ਰਭੁ ਕਹਯੋ 'ਕਰੀਜਹਿ ਤਮਾਰੀ। ਚਲਹਿੰ, ਬਿਲੋਕਹਿੰਗੇ ਇਕ ਬਾਰੀ'। ਸੁਨਿ ਕੈ ਹੁਕਮ ਰਾਮ ਸਿੰਘ ਗਯੋ। ਗ੍ਰਾਮ ਬਿਖੈ ਸਭਿ ਸੋਂ ਕਹਿ ਦਯੋ ॥ ੪ ॥ ਗ੍ਰੀਖਮ ਰਿਤੁ ਮਹਿੰ ਸਰਦ ਸਥਾਨਾ। ਲਗਯੋ ਬਨਾਵਨ ਜਾਨਿ ਮਹਾਨਾ। ਕਰਿ ਝਾਰਨ ਚਹੁੰ ਓਰਨ ਓਟਾ। ਰਾਖਯੋ ਬੈਠਨ ਹਿਤ ਥਲ ਛੋਟਾ ॥ ੫ ॥ ਸਿਕਤਾ ਮੋਟਾ ਬੀਚ ਬਿਛਾਵਾ। ਬਾਰ ਬਾਰ ਜਲ ਤੇ ਛਿਰਕਾਵਾ। ਕੋਰੇ ਕੁੰਭ ਨੀਰ ਭੁਰਿ ਕਰਿਕੇ। ਬਹੁ ਸੀਤਲ ਦੀਨੇ ਵਿਚ ਧਰਿਕੇ ॥੬॥ ਇੱਤਯਾਦਿਕ ਸਭਿ ਕਰਿਕੈ ਤਯਾਰੀ।ਨੀਕੇ ਸਤਿਗੁਰ ਹੇਤੁ ਸੁਧਾਰੀ। ‡ਇਕ ਸਿਖ ਗੋਦੜੀਆ ਜਿਸ

[1] ਅਗੋਂ ਤੋਂ ਦੱਸਦਾ ਹਾਂ ਕਿ ਦੋ ਹੋਰ ਸਨ:— [2] ਕਿਹੋ ਜਿਹਾ ਸੁਹਣਾ ਹੈ। [3] ਭਾਵ ਹਨੇਰੀ। [4] ਇਸ ਥਾਂ ਤਾਂ ਇਹੋ ਜਿਹੇ ਦੇਸ਼ ਦੇ ਪਿੰਡ ਹਨ। *ਪਾ:—ਚਕਿਤਸੋ।ਸਾਖੀ ਪੋ:ਦਾ ਪਾ: 'ਚੱਕ'ਹੈ। ਠੀਕ ਨਾਮ 'ਭਾਈ ਕੇ ਚੱਕ'ਹੈ,ਦੇਖੋ ਅੰ:੩੨ ਅੰਕ ੬। †ਇਥੇ ਭੁਲੇਖਾ ਹੈ। ਏਹ ਚਾਰੇ ਜੀਵਣ ਦੇ ਪੋਤੇ ਹਨ, ਪੁੱਤ੍ਰ ਨਹੀਂ।ਪੁਤ੍ਰ ਸੰਤ ਦਾਸ ਹੈ,ਕਵੀ ਜੀ ਜੀਵਣ ਦਾ ਇੱਕੋ ਪੁਤ੍ਰ ਆਪ ਦੱਸ ਆਏ ਹਨ ਜੋ ਚਲਾਣੇ ਮਗਰੋਂ ਜੰਮਿਆ ਸੀ। ਦੇਖੋ ਰਾਸ ੧੦ ਅੰਸੂ ੧੮ ਅੰਕ ੧੮। ‡ਹੁਣ ਗੋਦੜੀਏ ਦਾ ਕੁਛ ਹਾਲ ਪਿਛਲਾ ਦੱਸਣ ਲੱਗੇ ਹਨ ਜੋ ਸਾਖੀ ਪੋਥੀ ਵਿਚ ਵਿਚ ਨਹੀਂ ਹੈ।

ਨਾਮੁ। ਜਿਸਕੇ ਚਰਿਤ ਮਹਾਂ ਅਭਿਰਾਮੂ ॥੭॥ ਅਲਪ ਬੈਸ ਮਹਿੰ ਆਵਤਿ ਭਯੋ। ਭੁਗਤੁ ਪੁੱਤ੍ਰਨਿ ਢਿਗ ਰਹਿ ਗਯੋ। ਗੌਰੇ ਕਹਿ ਕਰਿ ਕਾਰ ਲਗਾਯੋ। ਕੂਪ ਨੀਰ ਕੋ ਚਰਸ[1] ਵਹਾਯੋ ॥ ੮ ॥ ਅਪਰ ਸੇਵ ਜੋ ਕਹੈ ਕਮਾਵੈ। ਕਰਹਿ ਸੇਝ ਲਗਿ ਜਹਾਂ ਲਗਾਵੈ। ਇਕ ਦਿਨ ਘਾਸ ਬਾਢਿਬੇ ਲਾਯੋ। ਦਹਿਸਿਰ ਤੋਲ ਬਾਜਰਾ ਲਜਾਯੋ[2] ॥੯॥ਚਰਬਤ ਸੇਰ ਏਕ ਦਿਨ ਮਾਂਹੀ[3]। ਘਾਸ ਬਢਹਿ ਨਿਤ ਮਿਟਹਿ ਸੁ ਨਾਂਹੀ।ਦਸ ਦਨੋਸਨ ਲਗਿ ਢੋਰ ਲਗਾਏ। ਨਹਿੰ ਆਵਤਿ ਭਾ ਬਿਨਾ ਬੁਲਾਏ ॥ ੧੦ ॥ ਨਿਕਟ ਤਾਲ ਜਲ ਪੀਵਨ ਕਰੈ। ਰਿਦੈ ਸਦਾ ਸਿਮਰਨ ਹਰਿ ਧਰੈ। ਜਾਇ ਬਿਲੋਕਯੋ ਹਰਖਤਿ ਭਏ। ਲਾਦੇ ਸ਼ਕਟ ਆਨਿਬੋ ਕਏ ॥ ੧੧ ॥ ਪੁਨਹਿ ਲਜਾਇ ਘਰ ਪੀਸਨ ਲਾਯੋ। ਪੀਸਤ ਰਹੈ ਨ ਮਨ ਡੋਲਾਯੋ। ਜਪੁਜੀ ਬਾਰ ਇਕੀਸ ਉਚਾਰੈ। ਕਰ ਪਗ ਸੋਂ ਨਿਤ ਕਾਰ ਸੰਭਾਰੈ ॥੧੨॥ਪੁਨ ਦਾਸੀ ਤਿਸ ਕੇ ਸੰਗ ਲਾਈ। ਪੀਸਹਿ ਆਪ ਸੁ ਥਰਜਿ ਹਟਾਈ[4]। ਭਗਤੂ ਸੁਤ ਜੀਵਣ ਇਕ ਬਾਰੀ। ਕਿਸ ਰਾਹਕ ਕੋ ਝਿਰਕਤਿ ਭਾਰੀ ॥ ੧੩ ॥ ਗੋਦੜੀਆ ਕਰਿ ਕ੍ਰਿਪਾ ਨਿਵਾਰੈ। 'ਕਨੋਂ ਨਾਹਕ ਇਸ ਕੋ ਬਹੁ ਮਾਰੈਂ'।ਸੁਨਿ ਜੀਵਣ ਬੋਲਯੋ ਰਿਸ ਹੋਈ।'ਰਾਜ ਸਾਜ ਕੀ ਸੁਧ ਕਸ ਤੋਹੀ'॥੧੪॥ ਉਠਿ ਕਰਿ ਡਾਢੀ* ਲਾਤ ਪ੍ਰਹਾਰੀ। 'ਕਨੋਂ ਨਹਿੰ ਪੀਸਨ ਕੀ ਕਰਿ ਕਾਰੀ'। ਕਹਿ ਗੋਦੜੀਆ 'ਕ੍ਰਿਪਾ ਨ ਧਾਰੈ। ਰਿਦੈ ਰਾਜ ਅਹੰਕਾਰ ਅਢਾਰੈ' ॥੧੫॥ ਇਮ ਕਹਿ ਲਗਯੋ ਕਾਰ ਕੋ ਆਈ। ਅਢਰਯੋ ਜੀਵਣ ਬਹੁ ਦੁਖ ਪਾਈ। ਜਬਿ ਉਪਚਾਰ ਕਰਨ ਕੋ ਆਏ। 'ਸ੍ਰਾਪ ਦਾਸ ਦੀਨਸਿ' ਬਤਲਾਏ ॥੧੬॥ 'ਹਮ ਤੋ ਭੀ ਵਧ ਸੇਵਕ ਹੋਯੋ। ਜਿਸ ਕੇ ਬਾਕਨ ਤੇ ਸੁਖ ਖੋਯੋ'। ਬਿਨੈ ਬਖਾਨਤਿ ਗੌਰਾ ਲਜਾਯੋ। ਜੀਵਣ ਕੇ ਜਬਿ ਹਾਥ ਛੁਹਾਯੋ॥੧੭॥ਗਯੋ ਅਢਾਰਾ ਸੁਖ ਕੋ ਪਾਏ। ਮਿਲਿ ਸਗਰੇ ਤਿਸਕੇ ਪ੍ਰਤਿ ਗਾਏ। 'ਹਮਰੀ ਸੇਵਾ ਕਰਿ ਤੈਂ ਪਾਈ। ਵਧਯੋ ਅਧਿਕ ਪੁਨ ਭਾ ਦੁਖਦਾਈ ॥ ੧੮ ॥ ਜਹਿੰ ਇੱਛਾ ਬਿਚਰਹੁ ਤਹਿੰ ਆਪ। ਸ਼ਕਤਿ ਨ ਰਾਖਨ ਕੀ, ਕਹਿ ਸ੍ਰਾਪ[5]। ਸੁਨਿ ਸੋ ਛਾ ਹੀ ਗਮਨ ਕਰੰਤਾ। ਹਿਤ ਸੇਵਾ ਜੋ ਕਿਤ ਉਚਰੈਤਾ[6] ॥ ੧੯ ॥ ਭੋਜਨ ਖਾਇ ਕਰਤਿ ਰਹਿ ਕਾਰਾ। ਸੱਤਿਨਾਮ ਨਿਸ ਦਿਨ ਉਰ ਧਾਰਾ। ਅਪਰ ਜਹਾਂ ਕਹਿ ਬਾਕ ਉਚਾਰਾ।

[1]ਚਰਸਾ। [2](ਘਰੋਂ) ਦਸ ਸੇਰ ਬਾਜਰਾ ਤੋਲਕੇ ਲਿਆਇਆ। [3]ਦਿਨ ਵਿਚ ਇਕ ਸੇਰ ਚਬਾਉਂਦਾ ਸੀ। [4]ਭਾਵ ਦਾਸੀ ਨੂੰ ਨਾਂ ਪੀਹਣ ਦਿੱਤਾ ਆਪੇ ਹੀ ਪੀਹਵੇ। [5]ਤੇਰੇ ਰੱਖਣ ਦੀ (ਸਾਡੇ ਪਾਸ) ਤਾਕਤ ਨਹੀਂ (ਕਿਉਂ ਜੋ ਤੂੰ) ਸ੍ਰਾਪ ਕਹਿ ਦੇਂਦਾ ਹੈਂ। [6]ਸੇਵਾ ਲਈ ਜੋ ਕੋਈ ਕਿਧਰੇ ਕਹਿੰਦਾ ਹੈ"""।

*ਪਾ:—ਠਾਢੀ=ਖੜੇ ਹੋਕੇ।

ਤਾਤਕਾਲ ਸਵਲਨੋ ਬਹੁ ਬਾਰਾ ॥ ੨੦॥ ਨਿਜ ਘਰ ਬਸਨੋ ਪ੍ਰਥਮ ਹੀ ਬਨਾਹਾ। ਤ੍ਰੈ ਸੁਤ ਜਨਮੇ ਨਿਜ ਘਰ ਮਾਹਾਂ। ਇਕ ਦਿਨ ਗਯੋ ਗ੍ਰਾਮ ਕਿਸ ਔਰ। ਇਕ ਰਾਹਕ ਖੇਤਨ ਕੋ ਟੌਰ ॥ ੨੧ ॥ ਕ੍ਰਿਖਿ ਬਾਢਣ ਕੋ ਦਯੋ ਲਗਾਈ। ਸਭਿ ਬਾਸੁਰ ਲੌ ਕਾਰ ਕਮਾਈ। ਖਾਨ ਪਾਨ ਕੀ ਖਬਰ ਨ ਲੀਨੀ। ਸੈਧਨਾ ਪਰੀ ਜਾਟ ਮਨ ਚੀਨੀ ॥ ੨੨ ॥ ਕਹਨੋ 'ਚਲਹੁ ਅਬਿ ਖਿਚਰੀ ਦੈ ਹੈਂ।ਭਲੀ ਭਾਂਤਿ ਤੋ ਕਹੁ ਤ੍ਰਿਪਤੈ ਹੈਂ'?।ਗੋਦੜੀਆ ਬੋਲਨੋ ਰਿਸ ਹੋਹੀ।'ਬਾਢਣ ਦੇਹੁ ਭਲੀ ਬਿਧਿ ਮੋਹੀ'।।੨੩।। ਤਬਿ ਤੇ ਭਯੋ ਜਾਟ ਦੁਖਿਆਰਾ। ਹਾਇ ਹਾਇ ਕਰਿ ਊਚ ਪੁਕਾਰਾ। ਲੋਕਨ ਕਹਨੋ 'ਮਹਾਂ ਅਜ੍ਞਮਤੀ। ਤਿਸ ਤੇ ਕਾਰ ਕਰਾਵਤਿ ਅਤੀ'॥੨੪॥ ਅਜਹੁ ਭਿ ਤਿਸ ਕੋ ਦਯੀ ਖੁਲਾਵਹੁ। ਹਾਥ ਜੋਰਿ ਬਿਨਤੀ ਬਖਸ਼ਾਵਹੁ'। ਜਾਟ ਮਾਤ ਦਧਿ ਮਿਰਚਾਂ ਪਾਇ। ਧਰਿ ਆਗੇ ਸਭਿ ਦਈ ਖੁਵਾਇ॥੨੫॥ਬਹੁ ਚਰਪਰੀ ਖਾਇ ਕਰਿ ਗਾਈ[1]। 'ਸਰਪ ਖਾਇ ਤਤਛਿਨ ਤੁਝ ਮਾਈ'। ਰਾਤਿ ਬਿਖੈ ਦੋਨਹੁੰ ਮਰਿ ਗਏ। ਪ੍ਰਾਤ ਉਠਨੋ ਕਿਤਹੂੰ ਗਮਨਏ॥੨੬॥ਕੇਤਿਕ ਦਨੋਸਨਿ ਫਿਰਿ ਬਹੁ ਥਾਇਂ। ਘਰ ਪਹੁੰਚਨੋ ਪੁਨ ਸਹਜ ਸੁਭਾਇ। ਜੋ ਕਹਿ ਦੇਤਿ ਸੁ ਕਾਰ ਕਮਾਵੈ।ਜਪੁਜੀ ਪਢੈ ਗੁਰੂ ਗੁਰ ਧਯਾਵੈ॥੨੭॥ਇਕ ਦਿਨ ਖੇਤ ਬਿਖੈ ਚਲਿ ਆਯੋ। ਸਰਸੋਂ ਹੁਤੀ ਉਖਾਰਨਿ ਲਾਯੋ।ਮਿਲਨੋ ਸਾਧ ਬੂਝਨੋ 'ਕਯਾ ਕਰੈਂ'?। ਕਿਸ ਪਰਚੇ ਮਹਿਂ ਚਿਤ ਕਉ ਧਰੈਂ ॥੨੮॥ ਬੋਲਨੋ 'ਜਰਾਂ ਉਖਾਰੈਂ ਆਛੇ। ਪੁਨ ਲਗਿਬੇ ਕਹੁ ਨਾਹਿਨ ਬਾਂਛੇ'। ਉੱਤਰ ਦਯੋ ਸਾਧ ਕੋ ਜਬੈ। ਗਮਨ ਜਥੋਚਿਤ ਕੀਨਸਿ ਤਬੈ ॥ ੨੯ ॥ ਤ੍ਰੈ ਨੰਦਨ ਪੂਰਬ ਜਨਮਏ। ਪਾਇ ਬਚਨ ਤਬਿ ਸਭਿ ਮਰਿ ਗਏ। ਹਰਖ ਨ ਸ਼ੋਕ ਲੇਸ਼ ਜਿਸ ਮਨ ਮੈਂ। ਹੈਮ ਧੂਲ[2] ਇਕ ਸਮ ਘਰ ਬਨ ਮੈਂ ॥੩੦॥ ਗੁਰ ਆਗਵਨ ਸੁਨਨੋ ਹਰਖਾਯੋ। ਸਹਿਜ ਸੁਭਾਇਕ ਬਿਚਰਤਿ ਆਯੋ। ਦਰਸ਼ਨ ਕਰਤਿ ਬਿਲੰਦ ਅਨੰਦਨੋ। ਪਦ ਅਰਬਿੰਦ ਪੁਨਹਿ ਪੁਨ ਬੰਦਨੋ ॥ ੩੧ ॥ ਸਤਿਗੁਰ ਬੂਝਨ ਕਰਨੋ ਬ੍ਰਿਤੰਤ। ਲੋਕਨ ਕਹਨੋ 'ਬਡੋ ਇਹ ਸੰਤ'। ਸਕਲ ਪ੍ਰਸੰਗ ਪ੍ਰਭੂ ਕੋ ਸੰਗ। ਕਰਨੋ ਬਤਾਵਨ ਜਿਮ ਚਿਤ ਰੰਗ ॥ ੩੨ ॥ ਰਹਤਿ ਭਯੋ ਸਿੰਘਨ ਦਲ ਮਾਂਹੀ।ਲੇਤਿ ਅਹਾਰ ਦੇਗ ਤੇ ਖਾਹੀ।ਸੱਤਿਨਾਮ ਸਿਮਰਨ ਗੁਰ ਦਰਸ਼ਨ। ਕਰਤਿ ਨਿਤਾਪ੍ਰਤਿ ਦੋਸ਼ਨਿ ਧਰਖਨ[3] ॥ ੩੩ ॥ ਸਭਾ ਬਿਖੈ ਸਤਿਗੁਰ

[1]ਬਹੁਤੀ। [2]ਕਹਿਆ। [3]ਸੋਨਾ ਮਿੱਟੀ। [4]ਦੋਸ਼ਾਂ ਦੇ ਨਾਸ਼ ਕਰਤਾ–ਸ੍ਰੀ ਗੁਰੂ ਜੀ–ਦਾ।

ਇਕ ਬੇਰਾ। ਕਹਯੋ 'ਬਿਸ਼ੇਸ਼ ਦੇਸ਼ ਇਸ ਹੇਰਾ'। *ਗੋਦਵ੍ਰੀਏ ਸਮ ਔਰ ਨ ਤਮਾਗੀ। ਗੁਰੂ ਪ੍ਰਮੇਸ਼ੁਰ ਸੋਂ ਲਿਵਲਾਗੀ॥੩੪॥ ਦੇਸ਼ ਪਵਿੱਤ੍ਰ ਕਰਨਿ ਸਮ-ਰੱਥ। ਚਹੈ ਸੁ ਕਰੈ ਸਕਲ ਇਸ ਹੱਥ'। ਸ੍ਰੀ ਮੁਖ ਤੇ ਇਮ ਸੁਜਸੁ ਬਖਾਨਾ। ਸੰਤ ਮਹਾਨ ਸਭਿਨਿ ਹੂੰ ਜਾਨਾ ॥ ੩੫ ॥ ਮਿਲੀ ਮੁਕਤਿਸਰ ਭਾਗੋ ਮਾਈ। ਵਧੀ ਪ੍ਰੀਤਿ ਗੁਰ ਮਹਿ ਅਧਿਕਾਈ। ਰਹਿਬੋ ਲਗੀ ਦਿਗੰਬਰ ਸੋਈ। ਲਾਜ ਕਾਨ ਲੋਕਨ ਕੀ ਖੋਈ ॥੩੬॥ ਕਥਾ ਬੇਦ ਮਹਿ ਜਿਸ ਕੀ ਅਹੈ। ਨਾਮ ਗਾਰਗੀ ਨਗਨ ਸੁ ਰਹੈ। ਪਰਮਹੰਸਨੀ ਬਡ ਅਵਧੂਤਾ। ਤਿਮ ਭਾਗੋ ਗੁਰ ਢਿਗ ਅਵਧੂਤਾ ॥ ੩੭॥ ਗਰਵੀ ਸਾਂਗ ਹਾਥ ਮਹਿ ਧਰੈ। ਸਦਾ ਅਨੰਦ ਏਕ ਰਸ ਥਿਰੈ। ਕੇਤਿਕ ਮਾਸ ਨਗਨ ਜੱਥ ਰਹੀ। ਇਕ ਦਿਨ ਦੇਖਿ ਨਿਕਟ ਗੁਰ ਕਹੀ ॥ ੩੮॥ 'ਸੁਨਿ ਮਾਈ ਭਾਗੋ ਸਚਿਆਰੀ। ਕੁਲ ਨੈਹਰਿ ਸਸੁਰਾਰਿ ਉਜਾਰੀ। ਪਰਮਹੰਸ ਆਵਸ਼ਥਾ ਪਾਈ। ਤੁਝ ਕੋ ਦੋਸ਼ ਨ ਲਗੈ ਕਦਾਈ ॥ ੩੯ ॥ ਰਹਨਿ ਦਿਗੰਬਰ ਤੁਝ ਬਨਿ ਆਈ। ਇਕ ਰਸ ਬ੍ਰਿੱਤਿ ਭਈ ਲਿਵਲਾਈ। ਤਨ ਪੈਤਾ ਸਭਿ ਰਿਦੇ ਬਿਨਾਸ਼ੀ। ਪਾਯੋ ਪਰਮ ਰੂਪ ਅਬਿਨਾਸ਼ੀ ॥ ੪੦ ॥ ਤਊ ਸੰਗ ਤੂੰ ਰਹਤਿ ਹਮਾਰੇ। ਪਹਿਰਿ ਕਾਛ, ਲਘੁ ਸਿਰ ਦਸਤਾਰੇ[2]। ਊਪਰ ਚੀਰ ਚਾਦਰਾ ਲੀਜੈ। ਦੇਹ ਅਛਾਦਹੁ ਸਮਾ ਬਿਤੀਜੈ' ॥ ੪੧ ॥ ਸੁਨਿ ਗੁਰ ਹੁਕਮ ਮਾਨ ਤਿਨ ਲੀਨਾ। ਬਨਾਤ ਸ਼ਰੀਰ ਅਛਾਦਨ ਕੀਨਾ। ਕਰ ਮਹਿ ਸਾਂਗ ਸਦਾ ਗਹਿ ਰਾਖੋਰਹੈ ਸੰਗ ਗੁਰ ਕੋ ਅਭਿਲਾਖੇ ॥ ੪੨ ॥ ਇਕ ਦਿਨ ਲਗਯੋ ਦਿਵਾਨ ਸੁਹਾਈ। ਬੈਠਯੋ ਭੱਲਾ ਨਿਕਟ ਗੁਸਾਈਂ। ਸੂਬਾ ਜੋ ਸਿਰੰਦ ਮਹਿ ਰਹੈ। ਨਾਮ ਵਜ਼ੀਦ ਖਾਨ ਜਿਸ ਕਹੈਂ ॥੪੩॥ ਗੁਰ ਕੀ ਸੁਧਿ ਤਿਲਵੈਡੀ ਸੁਨੀ। ਬਿਸਮਾਨਯੋ ਜੜ ਮੁੰਡੀ ਧੁਨੀ। ਬਡੇ ਬਡੇ ਰਚਿ ਜੋਗ ਅਖਾਰੇ। ਜੀਵਤਿ ਰਹਯੋ ਨ ਲਰਿ ਕਿਨ ਮਾਰੇ ॥ ੪੪ ॥ ਹਤਿ ਦੀਨਸਿ ਲਾਖਹੁੰ ਤੁਰਕਾਨਾ। ਗ੍ਰਾਮ ਨਗਰ ਭਾ ਸ਼ੋਕ ਮਹਾਨਾ। ਲਿਖਿ ਭੇਜਯੋ ਭੱਲੇ ਕੋ ਤਬੈ। 'ਗੁਰ ਕੋ ਪਕਰਿ ਦੇਹੁ ਇਤ ਅਬੈ ॥੪੫ ॥ ਹਜ਼ਰਤ ਦੇਹਿ ਤੋਹਿ ਬਡਿਆਈ। ਗਹੋ ਅਚਾਨਕ ਦੇਹੁ ਪਠਾਈ। ਨਾਂਹਿ ਤ ਚਮੂੰ ਆਨਿ ਕਰਿ ਭਾਰੀ। ਤੋਹਿ ਸਹਤ ਲੇ ਹੈ ਗੁਰ ਮਾਰੀ' ॥੪੬॥ ਸੋ ਕਾਗਦ ਆਯੋ ਪਢਿ ਲੀਨਿ। ਉੱਤਰ

[1]ਇਸ ਦੇਸ਼ ਨੂੰ ਬਹੁਤਾ ਦੇਖਿਆ ਹੈ। [2]ਛੋਟੀ ਦਸਤਾਰ। *ਇਹ ਸਾਖੀ ਪੋਥੀ ਵਿਚੋਂ ਹੈ।

ਕੋ ਲਿਖਾਇ ਤਬਿ ਦੀਨਿ। 'ਸੈਗ ਗੁਰੂ ਕੇ ਪ੍ਰਾਨ ਹਮਾਰੇ। ਕਿਮ ਦੈਹੈਂ ਤੁਝ ਮਰੇ ਨ ਮਾਰੇ'[1] ॥ ੪੭ ॥ ਜੋ ਕਰਿ ਚਮ੍ਹੂ ਘਨੀ ਪੁਨ ਆਵੈ। ਮਾਰਿ ਕਿਤਿਕ ਹਮ ਭਜਿ ਪੁਰਿ ਜਾਵੈਂ।ਜਾਇ ਪ੍ਰਵੇਸ਼ਹਿਂ ਜੰਗਲ ਮਾਂਹੀ। ਜਹਾਂ ਨੀਰ ਹੁਇ ਪ੍ਰਾਪਤਿ ਨਾਂਹੀ ॥ ੪੮ ॥ ਗੁਰ ਕੇ ਸੈਗ ਰਹੈਂਗੀ ਸਦਾ।ਤੋਰੋ ਹੁਕਮ ਕਰਹਿਂਗੀ ਅਦਾ[2]। ਇਮ ਲਿਖਿ ਪਠਨੋ ਸੁਨਤਿ ਦੁਖ ਪਾਯੋ। ਮਹਾਂ ਮੂਢ ਕੋ ਬਸ ਨ ਬਸਾਯੋ ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਗੋਦੜੀਆ, ਭਾਗੋ' ਪ੍ਰਸੰਗ ਬਰਨਨੰ ਨਾਮ ਦ੍ਵੈ ਬਿੰਸਤੀ ਅੰਸੂ ॥ ੨੨ ॥

੨੩. [ਰਾਮ ਸਿੰਘ ਦੇ ਘਰ ਭਾਈ ਕੇ ਦੱਕ। ਦਜਾਲ ਦਾਸ]।

ਦੋਹਰਾ॥*ਇਕਦਿਨ ਭੱਲੇ ਸੋਂ ਕਹਨੋ'ਹਮਰੀਚਾਹਿ ਮਹਾਨ।ਦੁਰਗ ਬਠਿੰਡੇ ਕੋ ਪਿਖਹਿਂ ਬਡੋ ਲਰਨ ਕੋ ਥਾਨ॥੧॥ ਚੌਪਈ॥ ਕੇਤਿਕ ਦਿਨ ਇਤ ਉਤ ਬਿਚਰੈ ਹੈਂ। ਸਹਿਜ ਸੁਭਾਇਕ ਪੁਨ ਚਲਿ ਹੈਂ'।ਤਬਿ ਭੱਲਾ ਬੋਲਨੋ ਕਰ ਜੋਰਿ। 'ਪ੍ਰਭੁ ਜੀ ਤੁਰਕ ਨ ਹੈਂ ਇਤ ਓਰ ॥ ੨॥ ਦੇਸ਼ ਮਵਾਸੀ ਜਲ ਬਿਨ ਸਦਾ। ਦੁਰਗ ਬਠਿੰਡਾ ਊਜਰ ਤਦਾ। ਪੂਰਬ ਬਸਨੋ ਭਯੋ ਚਿਰ ਕਾਲਾ। ਕੀਨਸਿ ਬਿਨੈਪਾਲ ਮਹਿਪਾਲਾ[3] ॥੩॥ ਬਿਚਰਹੁ ਜਥਾ ਆਪ ਕੀ ਮਰਜ਼ੀ। ਤੁਰਕ ਨ ਆਇ ਸਕੈਂ ਰਨ ਗਰਜ਼ੀ[4]। ਬਹੁਰ ਕ੍ਰਿਪਾ ਕਰਿ ਇਤ ਹੋ ਆਵਹੁ। ਬਸਿਬੇ ਅਪਰ ਨ ਚਿਤ ਲਲਚਾਵਹੁ' ॥ ੪ ॥ ਦੇ ਧੀਰਜ ਕੋ ਚਵੇ ਗੁਸਾਈਂ।ਸਿੰਘਨ ਚਮ੍ਹੂ ਸੈਗ ਸਮੁਦਾਈ। ਖੇਲਤਿ ਕਿਤਿਕ ਅਖੇਰ ਚਲੈਤੇ। ਇਤ ਉਤ ਬਿਚਰਤਿ ਸ਼੍ਰੀ ਭਗਵੈਤੇ ॥੫॥ ਚੱਕ ਗ੍ਰਾਮ ਭਾਈ ਕੋ ਜਹਾਂਰਾਮ ਸਿੰਘ ਤਜ਼ਾਰੀ ਕਿਯ ਮਹਾਂ। ਤਹਾਂ ਜਾਇ ਪਹੁੰਚੇ ਤਤਕਾਲਾ। ਕਰਹਿਂ ਨਿਹਾਲਸੇਵਕਨਿਜਾਲਾ॥੬॥ਪਿਖਿ ਆਗਵਨਪਹੁਚਿ ਅਗਾਰੀ।ਗ੍ਰਾਮਨਰਨ ਪਦ ਬੰਦਨ ਧਾਰੀ। ਲੈ ਕਰਿ ਸੈਗ ਅੱਗੁ ਹ੍ਵੈ ਚਾਲਾ। ਰਾਮ ਸਿੰਘ ਕਰਿ ਭਾਉ ਬਿਸਾਲਾ ॥੭॥ ਥਲ ਚਲਦਲ[5] ਤੁਰੁਵਰ ਕੇ ਤਰੇ। ਰਚੀ ਧੋਹ ਸੀਤਲਤਾ ਕਰੇ[6]। ਤਹਿਂ ਥਿਰ ਹ੍ਵੈ ਕਰਿ ਗੁਰੂ ਉਤਾਰੇ। ਤਜਿ ਤੁਰੰਗ ਕੋ ਅੰਤਰ ਬਾਰੇ ॥ ੮ ॥ ਸਿਕਤਾ ਮੇਟ ਸਕਲ ਥਨ ਭਾਲਾ। ਜਲ ਸੀਤਲ ਛਿਰਕਾਉ

[1]ਮਰੇ ਮਾਰੇ ਬਿਨਾ। [2]ਅਦਾ, ਭਾਵ ਦੂਰ। [3]ਬਿਨੈਪਾਲ (ਨਾਮ) ਰਾਜਾ ਨੇ ਬਨਾਵਣਾ ਕੀਤਾ ਸੀ। [4]ਸੈਗ ਦੀ ਇੱਛਾ ਕਰਕੇ। [5]ਪਿਪਲ ਬਿੱਛ। [6]ਧੋਹ ਲਵਾਈ ਜਿਸ ਨੂੰ ਠੰਢਿਆਂ ਕਰਦੇ ਰਹਿੰਦੇ ਹਨ। [ਧੋਹ=ਥੂਹਣੀਆਂ ਤੇ ਬਿੱਛਾਂ ਦੇ ਟਾਹਣ ਪਾਕੇਪਾਸ ਫੂਸ ਨਾਲ ਬਣਾਇਆ ਝੌਂਪੜਾ।]

*ਥੋੜੇ ਫਰਕ ਤੋਂ ਛੁੱਟ ਇਹ ਬੀ ਸਾਖੀ ਪੋਥੀ ਦੀ ਹੀ ਸਾਖੀ ਹੈ।

ਬਿਸਾਲਾ। ਕੋਚੇ ਘਰੇ ਭਰੇ ਗਨ ਧਰੇ। ਰੁਚਿਰ ਪ੍ਰਧੰਕ ਛਸਾਵਨ ਕਰੇ॥੯॥ ਆਸਤਰਨ ਸਿਤ ਸਹਤ ਨਿਹਾਰਾ[1]।ਬੈਠਿ ਗੁਰੂ ਇਮ ਬਾਕ ਉਚਾਰਾ।'ਸੁਨਿ ਬੋ[2]ਰਾਮ ਸਿੰਘ!ਕਹਿ ਜੋਈ[3]।–ਤਪਤ ਬਿਸਾਲ ਗ੍ਰਾਮ ਹਮ ਹੋਈ–॥ ੧੦॥ ਕਰਸੋ ਬਿਲੋਕਨਿ ਸੁੰਦਰ ਥਾਨ। ਸ਼੍ਰੀ ਜਮਨਾ ਕੇ ਕੂਲ ਸਮਾਨ। ਬਾਉ ਪਾਂਵਟੈ ਕੇ ਸਮ ਆਈ। ਗ੍ਰੀਖਮ ਕੀ ਸਭਿ ਤਪਤ ਮਿਟਾਈ[4] ॥੧੧॥ ਇਮ ਸਰਾਹਿ ਕਰਿ ਗੁਰ ਭਗਵਾਨੂ। ਭਏ ਸਥਿਰ ਸੁਠ ਦੇਖਿ ਸਥਾਨੂ। ਦੇਗ਼ ਕਰਾਵਤਿ ਭਯੋ ਬਿਸਾਲਾ।ਥਾਲ ਪਰੋਸਿ ਲਯਾਇ ਤਤਕਾਲਾ ॥੧੨ ॥ ਮਨ ਭਾਵਤ ਸ਼੍ਰੀ ਪ੍ਰਭੂ ਜੀ ਖਾਇ। ਅਪਰ ਦੇਗ਼ ਸਭਿ ਕੋ ਬਰਤਾਇ। ਸੁੰਦਰੀ ਸਾਹਿਬ ਦੇਵੀ ਦੋਇ। ਸਦਨ ਉਤਾਰਿ ਸੇਵ ਕਰਿ ਸੋਇ ॥ ੧੩ ॥ ਗੁਰ ਕੋ ਥਾਲ ਰਾਮ ਸਿੰਘ ਲਯੋ। ਸੀਤ ਪ੍ਰਸ਼ਾਦਿ ਅਚਵਤੋ ਭਯੋ। ਜੁਗ ਮਾਤਨ ਕੋ ਦੋਨਹੁੰ ਥਾਲ। ਲੈ ਭਯਾਲੀਯੋਂ[5] ਨੇ ਤਿਸ ਕਾਲ ॥ ੧੪ ॥ ਸੀਤ ਪ੍ਰਸਾਦ ਸੁੰਦਰੀ ਕੇਰਾ। ਸੋ ਅਚਵਨ ਕੀਨਸਿ ਤਿਸ ਬੇਰਾ। ਸਾਹਿਬ ਦੇਵੀ ਕੋ ਲੈ ਥਾਰ। ਦਿਯੋ ਕੂਕਰਨਿ ਆਗੇ ਡਾਰਿ ॥੧੫॥ ਸੁਨਿ ਕੈ ਕੋਪ ਕਰਸੋ ਮਨ ਮਾਂਹੀ। ਕਹਿ ਭੇਜਸੋ ਸਤਿਗੁਰ ਕੇ ਪਾਹੀ।–ਹਮ ਨੇ ਕਹਸੋ ਨਹੀਂ– ਤੁਮ ਲੇਹੁ।–ਲੈ ਕਰਿ ਆਪ ਕਰੀ ਬਿਧਿ ਏਹੁ–॥ ੧੬ ॥ ਰਾਮ ਸਿੰਘ ਸੰਗ ਪ੍ਰਭੂ ਉਚਾਰਾ। 'ਇਹ ਕਨਾ ਕੀਨਿ ਤੁਮਾਰੀ ਦਾਰਾ?'। ਹਾਥ ਬੰਦਿ ਬੋਲਸੋ ਤਿਸ ਕਾਲਾ। 'ਇਸ ਕੋ ਭਯੋ ਨ ਗੋਤ ਕੁਨਾਲਾ ॥ ੧੭ ॥ ਗੁਰੂ ਅੰਗ ਸੰਗ ਨਹਿੰ ਤਨ ਲਾਗਾ।ਇਮ ਬਿਚਾਰ ਕਰਿ ਥਾਰ ਸੁ ਤਯਾਗਾ'। *ਦਯਾਲਦਾਸ ਸੁਨਿ ਪ੍ਰਭ ਆਗਵਨੂ। ਪੂਰਬ ਮਾਨਸੋਂ ਬਾਕ ਨ ਜਵਨੂ[6]॥ ੧੮ ॥ ਭੁੱਚੋ[7] ਤੇ ਸੋ ਚਲਿ ਕਰਿ ਆਯਹੁ।ਚਰਨ ਸਰੋਜਨ ਸੀਸ ਨਿਵਾਯਹੁ। ਤਿਸ ਕੋ ਪਿਖਿ ਬੋਲੇ ਨ ਗੁਸਾਈਂ।ਰਾਮ ਸਿੰਘ ਕਰ ਬੰਦਿ ਅਲਾਈ॥੧੯॥'ਇਸ ਹੀ ਬਾਤੀ[8] ਕੋ ਪ੍ਰਭੂ ! ਏਹੋ। ਅਪਨੋ ਜਾਨਹੁ ਕ੍ਰਿਪਾ ਕਰੇਹੋ'।ਤਉ ਨ ਦੁਖ ਕਰਿ, ਕਛੂ ਨ ਬਖਾਨਸੋ।ਤਬਿ ਦੋਨਹੁੰ ਨੇ ਆਸ਼ੈ ਜਾਨਸੋ॥੨੦॥ਸਮੁਝਾਯੋ ਤਹਿੰ[9]ਕਰਿਕੈ ਨਮਾਰੋ। 'ਦੁਰਗ ਬਠਿੰਡੇ ਪ੍ਰਭੂ ਪਧਾਰੇ[10]। ਭੁੱਚੋ ਗ੍ਰਾਮ ਨਿਕਟ ਕੋ ਜਾਇ। ਤੂੰ ਚਲਿ ਕਰਿ ਤਯਾਰੀ ਕਰਿਵਾਇ॥੨੧॥ ਦੇਗ਼ ਬਿਸਾਲ ਕਰਾਹੁ ਕਰੀਜੈ।

[1]ਚਿੱਟੇ ਆਸਤਰਨ ਸਹਿਤ (ਪਲੰਘ) ਦੇਖਿਆ। [2]ਹੇ। [3]ਜੋ ਤੂੰ ਕਹਿੰਦਾ ਸੀ। [4]ਭਾਈਆਂ ਦੀਆਂ ਇਸਤ੍ਰੀਆਂ ਨੇ। [5]ਜਿਸ ਨੇ। [6]ਨਾਮ ਪਿੰਡ ਦਾ। [7]ਭਾਵ ਭਗਤੂ ਦੀ ਕੁਲ ਦਾ। [8]ਭਾਵ, ਦਿਆਲ ਦਾਸ ਨੂੰ। [9]ਜਾਣਹੀ ਗੁਰੂ ਜੀ। *ਸਾਖੀ ਪੋਥੀ ਦੀ ਸਾਖੀ ਹੈ।

ਤਥਿ ਕਰਿ ਅਰਜ਼ੀ ਗੁਰੂ ਰਿਝੀਜੈ'। ਸੁਨਿ ਕਰਿ ਦਯਾਲਦਾਸ ਗਮਨਯੋ। ਭੋਜਨ ਪੁੰਜ ਤਯਾਰ ਕਰਿਵਯੋ ॥ ੨੨ ॥ ਸੰਧਯਾ ਭਈ ਰਾਮ ਸਿੰਘ ਪ੍ਰਾਹੀ। 'ਚਲਹੁ ਪ੍ਰਭੂ ਉਤਰਹੁ ਘਰ ਮਾਹੀ'।ਕਹਯੋ'ਇਹਾਂਹੀ ਬਸਹਿਂ ਸੁਖਾਰੇ।ਆਛੋ ਥਾਨ ਪਸਿੰਦ ਹਮਾਰੇ' ॥੨੩ ॥ 'ਕਰਹੁ ਗੁਰੂ ਪਗ ਪੰਕਜ ਪਾਵਨ। ਸਦਨ ਹਮਾਰੇ ਹ੍ਵੈ ਹੈਂ ਪਾਵਨ'। ਬਿਨੈ ਬਖਾਨਤਿ ਲੈ ਕਰਿ ਚਾਲਾ। ਇਕ ਬਿਮਾਤ ਇਸ ਕੀ[1] ਤਿਸ ਕਾਲਾ ॥ ੨੪ ॥ ਸੂਖਮ ਖੇਸ ਸੁਪੈਦ ਅਛੇਰਾ। ਭੁਜ ਪਰ ਧਰਿ ਛਪਾਇ ਮਗ ਹੇਰਾ[2]।–ਰਾਮ ਸਿੰਘ ਕੇ ਸਦਨ ਨ ਜਾਵੋਂ।ਇਤ ਆਵਹਿਂ ਗੁਰ ਅੱਗੂ ਚਢਾਵੋਂ–॥ ੨੫ ॥ ਇਮ ਉਰ ਧਰਿ ਕਰਿ ਥਿਰੀ ਅਗਾਰੀ। ਸਤਿਗੁਰ ਜਾਨੀ ਤਿਹਿ ਬਿਧਿ ਸਾਰੀ। ਮੁਰੇ ਜਾਨਿ ਤਿਸ ਕੀ ਦਿਸ਼ਿ ਜਬੈ। ਰਾਮ ਸਿੰਘ ਬੋਲਯੋ ਬਚ ਤਬੈ ॥੨੬॥'ਇਤ ਆਵਹੁ ਇਤ ਆਵਹੁ ਸ੍ਵਾਮੀ'। 'ਚਲ ਤੂੰ' ਭਾਖਯੋ ਅੰਤਰਜਾਮੀ। 'ਹਮ ਭੀ ਆਏ, ਹੈ ਕੁਛ ਕਾਮੂ'।ਹੋਰਤਿ[3] ਗਏ ਪੌਰ ਤ੍ਰਿਯ ਧਾਮੂ॥੨੭॥–ਲਖਯੋ ਪ੍ਰੇਮ ਮਮ–ਤਿਹ ਤ੍ਰਿਯ ਜਾਨੀ[4]।ਧਾਇ ਚਰਨ ਪੰਕਜ ਲਪਟਾਨੀ। ਖੇਸ ਭੇਟ ਦੇ ਕਰਿ ਹਰਖਾਈ।–ਧੰਨ ਧੰਨ ਗੁਰ–ਉਰ ਲਖਿ ਪਾਈ॥੨੮॥ਰਾਮ ਸਿੰਘ ਕੀ ਦਿਸ਼ਿ ਪੁਨ ਆਏ।ਅੱਗੂ ਹੋਇ ਨਿਜ ਘਰ ਪ੍ਰਵਿਸ਼ਾਏ। ਘਰ ਪਰ ਕਾਚੋ ਹੁਤੋ ਚੁਬਾਰਾ। ਤਿਸ ਮਹਿਂ ਚਾਹਯੋ –ਕਰਹਿਂ ਉਤਾਰਾ–॥੨੯॥ ਰਾਮ ਸਿੰਘ ਕੇ ਘਰ ਬਿਚ ਜਾਨਾ[5]। ਕਾਸ਼ਟ ਕੀ ਤਹਿਂ ਧਰੀ ਸੁਪਾਨਾ। ਬਖਤੂ ਸਿੰਘ ਕੇ ਘਰ ਮਹਿਂ ਜੋਇ। ਚਢਨਿ ਸੁਪਾਨ ਮ੍ਰਿੱਤਕਾ ਸੋਇ ॥੩੦॥–ਮਮ ਸ਼ਰੀਕ ਕੇ ਸਦਨ ਨ ਜਾਏਂ–। ਕਾਸ਼ਟ ਪੌਰੀ ਗੁਰੂ ਚਢਾਏ। ਊਪਰ ਚਢਿ ਅਵਿਲੋਕੀ ਜਬੈ।ਸ਼੍ਰੀ ਮੁਖ ਤੇ ਫੁਰਮਾਯੋ ਤਬੈ॥ ੩੧ ॥ 'ਇਹ ਕਯਾ ਰਾਮ ਸਿੰਘ ਤੈਂ ਕੀਨਾ ?। ਕਠਨ ਥਾਨ ਕੋ ਮਾਰਗ ਦੀਨਾ।ਕਰਤਿ ਸ਼ਰੀਕਾ ਇਤਹਿ ਚਢਾਏ।ਐਸੇ ਨਹਿਂ ਤੁਝ ਕੋ ਬਨਿਆਏ!' ॥੩੨॥ ਬਸੇ ਰਾਤਿ ਕੋ ਤਿਸਹਿ ਚੁਬਾਰੇ। ਕੀਨਸਿ ਸੌਚ ਸ਼ਨਾਨ ਸਕਾਰੇ। ਉਤਰੇ ਮ੍ਰਿਤਕਾ ਕੀ ਸੌਪਾਨ। ਬਖਤੂ ਸਿੰਘ ਤਖਤੂ ਸਿੰਘ ਜਾਨਿ ॥ ੩੨ ॥ ਪਲੰਘ ਛਸਾਇ ਗੁਰੂ ਬੈਠਾਏ।ਟੇਕਯੋ ਮਾਥ ਅਕੋਰ ਚਢਾਏ। ਇਕ ਬਾਲਿਕ

[1]ਭਾਵ ਰਾਮ ਸਿੰਘ ਦੀ ਮਤ੍ਰੇਈ ਮਾਤਾ। [2]ਬਾਂਹ ਤੇ (ਖੇਸ) ਰੱਖਕੇ ਛਪਾ ਲਿਆ (ਤੇ ਸ੍ਰੀ ਗੁਰੂ ਜੀ ਦੇ) ਰਾਹ ਨੂੰ ਦੇਖਦੀ ਹੈ। [3]ਰੋਕਦਿਆਂ ਰੋਕਦਿਆਂ। [4]ਉਸ ਬੀਬੀ ਨੇ ਜਾਣ ਲਿਆ ਕਿ (ਗੁਰੂ ਜੀ ਨੇ) ਮੇਰਾ ਪ੍ਰੇਮ ਲਖ ਲਿਆ ਹੈ। [5]ਰਾਮ ਸਿੰਘ ਦੇ ਘਰ ਵਿਚੋਂ (ਉਪਰ ਚੁਬਾਰੇ ਵਿਚ) ਜਾਣ ਲਈ।

ਤਿਨ ਕੋ ਤਬਿ ਆਧੋ। ਸ਼੍ਰੀ ਪ੍ਰਭੁ ਅੰਕ ਬਿਖੈ ਬੈਠਾਧੋ[1] ॥ ੩੪॥ ਰਾਮ ਸਿੰਘ ਅਵਿਲੋਕਤਿ ਝਿਰਕਾ। 'ਅਦਬ ਨਹੀਂ ਤੁਮ ਰਾਖਜੋ ਗੁਰ ਕਾ। ਬਸਤ੍ਰ ਆਦਿ ਛੁਵਬੋ ਜਿਨ ਨਾਂਹੀ।ਕਰਹੁ ਅਵੱਗਯਾ ਅੰਕ ਬਿਠਾਹੀ[2]'॥੩੫॥ ਕਹਜੋ ਪ੍ਰਭੂ 'ਨਹੀਂ ਝਿਰਕਨ ਬਾਂਛੋ। ਇਹ ਭੀ ਪੁਰਖ ਹੋਇ ਹੈ ਆਛੋ*'। ਏਕ ਤੁਰੰਗਮਕੋ ਸ਼ਿੰਗਾਰ।ਲਿਟੇ ਰਜਤਪਨ ਸੋ ਕਰਧਾਰ॥੩੬॥ਰਾਮ ਸਿੰਘ ਇਹ ਤਬੈ ਉਪਾਇਨ। ਦਈ ਪ੍ਰਭੂ ਕੋ ਧਰਿ ਸਿਰ ਪਾਇਨ[3]। ਖੁਸ਼ੀ ਕਰੀ ਮਨ ਬਾਂਛਤਿ ਦੀਨਿ। ਕਹਿ ਕਰਿ ਹਯ ਮੰਗਵਾਵਨ ਕੀਨਿ॥੩੭॥ਭਏਅਰੂਢਨ ਪੰਥ ਪਧਾਰੇ। ਗਮਨੇ ਕੋਚਿਤ ਕੋਸ ਅਗਾਰੇ।ਭੂੰਚੋ ਗ੍ਰਾਮ ਤੀਰ ਚਲਿ ਗਏ। ਤਹਾਂ ਤੜਾਗ ਬਿਲੋਕਤਿ ਭਏ ॥੩੮॥ ਤਿਸ ਮਹਿ ਪਾਨੀ ਕੁਛਕ ਮਲੀਨ। ਤ੍ਰਿਖਾ ਤੁਰੰਗਮ ਕੀ ਪ੍ਰਭੁ ਚੀਨ। ਬੀਚ ਪ੍ਰਵੇਸ਼ ਪਾਨ ਕਰਾਵਨ। ਹਯ ਕੀ ਗ੍ਰੀਵਾ ਕੀਨਿ ਨਿਵਾਵਨ ॥੩੯॥ ਪਾਨੀ ਪਾਨ ਨ ਕੀਨ ਪਛਾਨਾ[4]। ਸ਼੍ਰੀ ਮੁਖ ਤੇ ਤਿਸ ਸਮੈਂ ਬਖਾਨਾ। 'ਹੈ ਮਸੰਦ ਕੀ ਇਤ ਬਦਬੋਇ। ਯਾਂਤੇ ਅਸੁ[5] ਜਲ ਛਕਜੋ ਨ ਸੋਇ' ॥੪੦॥ ਗ੍ਰਾਮ ਬਿਖੈ ਸਿਖ ਤਬੈ ਪਠਾਯੋ।ਦਯਾਲਦਾਸ ਘਰ ਕੋ ਦਰਸਾਯੋ। ਬੈਠਜੋ ਹੁਤੋ ਆਨਿ ਤਿਸ ਕਹਜੋ। ਸੁਨਿ ਕੈ ਸਭਿ ਹੂੰ ਨਿਸ਼ਚੈ ਲਹਜੋ ॥ ੪੧ ॥ ਦਯਾਲਦਾਸ ਸੁਨਿਕੈ ਆਗਵਨੂ। ਤੂਰਨ ਗਮਨਜੋਂ ਤਯਾਗਤਿ ਭਵਨੂ। ਮਿਲਜੋ ਜਾਇ ਪਗ ਬੰਦਨ ਠਾਨੀ। ਹਾਥ ਜੋਰਿ ਕਰਿ ਅਰਜ਼ ਬਖਾਨੀ ॥ ੪੨ ॥ 'ਸ਼੍ਰੀ ਸਤਿਗੁਰ ਕੀਜਹਿ ਇਤ ਡੇਰਾ। ਜਾਨਹੁ ਭਲੇ ਕਦੀਮੀ ਚੇਰਾ'। ਸੁਨਿਕੈ ਸ਼੍ਰੀ ਮੁਖ ਤੇ ਫੁਰਮਾਇ। 'ਉਤਰੈਂ ਭਾਗੂ ਗ੍ਰਾਮ ਸੁ ਜਾਇ'॥੪੩॥ਲਖਜੋ ਬ੍ਰਿੱਧ ਬਹੁ ਬਿਨੈ ਬਖਾਨੀ[6]†। 'ਤਯਾਰ ਕਰੀ ਮੈਂ ਦੇਗ ਮਹਾਂਨੀ।ਭੋਜਨ ਅਚਹੁਕਰਹੁ ਬਰਤਾਵਨ।ਪਾਵਨਿ ਪਾਵਨਿ ਕਰਿ ਘਰ ਪਾਵਨ[7]' ॥੪੪॥ ਪੁਨ ਗੁਰ ਭਨਜੋਂ 'ਨ ਉਤਰਨ ਬਨੈ। ਗਮਨੈਂ ਪੰਥ ਘਾਮ ਹੈ ਘਨੈ[8]। ਇਮ ਕਹਿ ਅੱਗੂ ਪਧਾਨੋ ਕੀਨ। ਦਯਾਲ ਦਾਸ ਤੇ

[1]ਸ਼੍ਰੀ ਗੁਰੂ ਜੀ ਨੇ (ਆਪਣੀ)ਗੋਦ ਵਿਖੇ ਬਿਠਾਲਿਆ। [2]ਗੋਦੀ ਵਿਚ ਏਂਠਕੇ। [3]ਚਰਨਾਂ ਤੇ ਸਿਰ ਰੱਖਕੇ। [4]ਭਾਵ ਘੋੜੇ ਨੇ ਪਾਣੀ ਨਾ ਪੀਤਾ ਤੇ ਸਤਿਗੁਰਾਂ ਨੇ ਕਾਰਨ ਜਾਣ ਲਿਆ। (ਅ) ਘੋੜੇ ਨੇ ਪਾਣੀ ਨਾ ਪੀਤਾ (ਸਗੋਂ) ਪਛਾਣਿਆ ਭੀ ਨਾ। [5]ਘੋੜੇ ਨੇ। [6]ਬੁੱਢੇ ਨੇ ਗੱਲ ਸਮਝ ਲਈ (ਫਿਰ ਭੀ) ਬਹੁਤ ਬੇਨਤੀ ਕੀਤੀ। (ਅ) (ਦਯਾਲ ਦਾਸ ਨੇ) ਬਹੁਤ ਬੇਨਤੀ ਕੀਤੀ (ਮੈਂ) ਵੱਢੇ ਵੱਲੋਂ ਤੱਕੇ। [7]ਚਰਨ ਪਾਕੇ ਘਰ ਪਵਿੱਤ੍ਰ ਕਰੋ। [8](ਹੁਣ) ਰਾਹ ਚਲਦੇ ਹਾਂ (ਫੇਰ) ਬਹੁਤੀ ਧੁੱਪ ਹੋ ਜਾਵੇਗੀ। *ਬੱਚਿਆਂ ਨਾਲ ਪਿਆਰ ਗੁਰੂ ਘਰ ਵਿਚ ਮੁੱਢ ਤੋਂ ਚਲਿਆ ਆਇਆ ਹੈ। †ਸਾਖੀ ਪੋਥੀ ਵਿਚ ਲਿਖਿਆ ਹੈ ਕਿ ਇੱਥੇ ਦਯਾਲਦਾਸ ਨੇ ਬਿਨੈ ਕੀਤੀ ਕਿ 'ਅੰਮ੍ਰਿਤ ਛਕਾਓ'।

ਲੀਨਿ ਨ[1] ਦੀਨ॥੪੫॥ ਰਾਮ ਸਿੰਘ ਤਿਹ ਸੰਗ ਉਬਾਚਾ। 'ਅਬਿ ਉਪਚਾਰ ਕਰਹੁ ਇਮ ਚਾਚਾ! ਸਕਲ ਅਹਾਰ ਤਿਹਾਵਲ ਜੋਇ। ਊਪਰ ਸਕਟ ਲਾਦ ਲਿਹੁ ਸੋਇ॥੪੬॥ਗਮਨਹੁ ਸੰਗ ਪ੍ਰਸੰਨਤਾ ਧਰੈਂ।ਲੇਹਿੰ ਦੇਸ਼ ਬੰਟਨਿ ਕੋ ਕਰੈਂ। ਗੁਰੂ ਬਿਰੁਖ ਤੁਮ ਸੋਂ ਲਖਿ ਮਹਾਂ। ਬਖਸ਼ੈਂ ਹੈਂ ਚਲੀਅਹਿ ਜਹਿੰ ਕਹਾਂ' ॥੪੭॥ ਇਮ ਸੁਨਿ ਕੈ ਤਿਨ ਸਕਟ ਲਦਾਯੋ। ਕਰਿ ਕੈ ਤਮਾਰਸੰਗ ਚਲਿਵਾਯੋ।ਆਗੈ ਗਮਨ ਕੀਨਿ ਸੁਖ ਧਾਮੂ।ਛੋਰਾ ਕੀਯਸਿ ਭਾਗੁਗੁਰੂਮੂ॥੪੮॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਬਠਿੰਡੇ ਗਮਨ' ਪ੍ਰਸੰਗ ਬਰਨੰ ਨਾਮ ਤੀਨ ਬਿੰਸਤੀ ਅੰਸੁ ॥੨੩॥ ੨੪. [ਬਠਿੰਡਿਓਂ ਕਾਲਾ ਦੇਉ ਕੱਢਣਾ]।

ਦੋਹਰਾ ॥ ਨਿਸ ਬਿਤਾਇ ਸ੍ਰੀ ਸਤਿਗੁਰੂ ਕਰਿਕੈ ਸੌਚ ਸ਼ਨਾਨ।ਗਏ ਵਠਿੰਡੇ ਦੁਰਗ ਕੋ ਦੇਖਨੋ ਜਾਇ ਮਹਾਨ ॥ ੧॥ ਚੌਪਈ ॥ ਗੁਰ ਬਹੀਰ ਮੈਂ ਮਿਲਿ ਚਲਿ ਆਯੋ। ਰੌਦਜ਼ੀਆ ਜਿਹ ਨਾਮ ਕਹਾਯੋ। ਦਯਾਲਦਾਸ ਭਰਿ ਸਕਟ ਅਹਾਰਾ। ਫਿਰੈ ਲਿਯੋ[2], ਨਹਿੰ ਅੰਗੀਕਾਰਾ ॥ ॥ ਛੋਰਾ ਕੀਯਸਿ ਗੁਰ ਭਗਵਾਨ। ਉਤਰੇ ਸਰਬ ਚੁਗਿਰਦੇ ਆਨਿ।ਨਿਸਾ ਪਰੀ ਕਰਿ ਖਾਨ ਰੁ ਪਾਨਾ। ਸੁਪਤਿ ਜਥਾ ਸੁਖ ਕ੍ਰਿਪਾ ਨਿਧਾਨਾ ॥ ੩ ॥ ਪਹਿਰਾ ਦੇਤ ਸਿੰਘ ਹੈਂ ਖਰੇ। ਬਾਰੀ ਨਿਜ ਨਿਜ ਜਾਗੂਨਿ ਕਰੇ। ਅਰਧ ਰਾਤਿ ਮਹਿੰ ਕੈਨਜਾ ਆਈ। ਦੀਨ ਪ੍ਰਦਛਨਾ ਗ੍ਰੀਵ ਨਿਵਾਈ॥੪॥ਬਹੁ ਪ੍ਰਕਾਰ ਕੀ ਬਿਨੈ ਬਖਾਨੀ। 'ਤੁਮ ਆਏ ਮਮ ਬ੍ਰਿਥਾ ਪਛਾਨੀ। ਮੰਗਲ ਦੇਸ਼ ਜਿਤਿਕ ਛਿਤ ਜੋਇ। ਧਰਿ ਸਰੂਪ ਮੈਂ ਆਈ ਸੋਇ॥੫॥ਦੈਵ ਜੋਗ ਕਰਿ ਤੁਮ ਆਗਵਨੂ। ਸਗਰੋ ਦੇਸ਼ ਕਰਹੁ ਅਬਿ ਰਵਨੂ[3]। ਇਕ ਤੌ ਕਾਲੋ ਦੇਵ ਭੁਯਾਨਾ। ਬਸਹਿ ਦੁਰਗ ਮਹਿੰ ਦੁਸ਼ਟ ਮਹਾਨਾ ॥ ੬॥ ਸੋ ਅਨਾਜ ਕੀ[4]* ਬਧਨ ਨ ਦੇਤਿ। ਛੀਨ ਨਰਨ ਤੇ ਖਾਇ ਸੁ ਲੇਤਿ। ਇਸ ਕੌ ਕਰੋ ਨਿਕਾਸਨਿ ਜਬੈ। ਦਿਨ ਪ੍ਰਤਿ ਦੇਸ਼ ਬਸਹਿਗੋ ਸਬੈ॥੭॥ਪੁਨ ਉਪਜਹਿੰਗੇ ਅੰਨ ਮਹਾਨੇ।ਤੁਮ ਆਗਵਨ ਪ੍ਰਤਾਪ ਪਛਾਨੇ'।ਸੁਨਿ ਸਤਿਗੁਰ ਕੈਨਜਾ ਤੇ ਸਬੈ। ਧੀਰਜ ਦੀਨਸਿ ਕਹਿ ਮ੍ਰਿਦੁ ਤਬੈ ॥੮॥ ਸੁਪਤਿ ਜਥਾ ਸੁਖ ਰਾਤਿ ਬਿਤਾਈ। ਸੌਚ ਸ਼ਨਾਨ ਪ੍ਰਾਤਿ ਹੁਇ ਆਈ। ਬੈਠੇ ਸਤਿਗੁਰ ਲਾਇ ਦਿਵਾਨ। ਇਕ ਪੰਡਿਤ ਗੁਰ ਸੰਗ ਮਹਾਨ ॥੯॥ ਸੋ ਭੀ ਥਿਰਸੋ ਆਨਿ ਕਰਿ ਪਾਸ। ਸ਼੍ਰੀ ਪ੍ਰਭੁ ਕਰਸੋ ਪ੍ਰਸੰਗ ਪ੍ਰਕਾਸ਼। 'ਬਡੋ ਦੁਰਗ ਇਹ ਰਚਿਬੋ ਕਰਸੋ। ਬਡੋ ਦੇਵ ਵਿਚ ਬਾਸਾ ਧਰਸੋ ॥ ੧੦ ॥

[1]ਨਾ (ਪ੍ਰਸ਼ਾਦ) ਲਿਆ ਨਾ (ਅੰਮ੍ਰਤ) ਦਿਤਾ (ਭਾਵ ਡਕਾਦਿਆ)। [2]ਲਈ ਫਿਰਦਾ ਹੈ (ਮਗਰ ਮਗਰ)। [3]ਟੁਰਣਾ। [4]ਅਨਾਜ ਦੀ ਪੈਦਾਇਸ਼। *ਪਾ:—ਸੋ ਅਨਾਜ ਕੋ।

ਦੇਸ਼ ਉਜਾਰਨ ਮਹਿ ਜਿਹ ਆਸ਼ੈ।ਕਹੁ ਬਿੱਪ੍ਰ ਕਿਮ ਤਿਸੈ ਨਿਕਾਸੈਂ[1]।ਸੁਨਿ ਪੰਡਿਤ ਇਮ ਬਾਕ ਬਖਾਨੋ। 'ਮਹਾਂ ਪੁਰਖ ਤੁਮ ਸਭਿ ਕਿਛ ਜਾਨੋ॥ ੧੧॥ਬੂਝਨੋ ਮੋਹਿ ਕਹੌਂ ਪ੍ਰਭੁ ਪਾਸੀ। ਰਚਨੋ ਦੁਰਗ ਇਹ ਮਹਾਂ ਮਵਾਸੀ। ਬਿਨੈਪਾਲ ਮਹਿਪਾਲ ਬਡੇਰਾ। ਰਹਨੋ ਦੁਰਗ ਧਨ ਦੇ ਬਹੁਤੇਰਾ॥ ੧੨॥ ਭਯੋ ਮਹੀਪ ਗੌਰੀਆ ਜਬੈ। ਇਸ ਮੈਂ ਭਾ ਪ੍ਰਵੇਸ਼ ਸੋ ਤਬੈ। ਊਪਰ ਤੇ ਬਿਦਾਰ ਤਿਨ ਦੀਨਾ[2]। ਹੁਤੋ ਬਿਸਾਲ ਅਲਪ ਇਹ ਕੀਨਾ॥੧੩॥ ਹਾਥੀ ਕੋ ਬਲਿ[3]ਦਿਹੁ ਇਸ ਥਾਨ। ਤੌ ਇਸ ਕੇ ਬਿਚ ਕਰਹੁ ਪਯਾਨ।ਦੇਵ ਆਦਿ ਜੋ ਅਪਰ ਸਨਾਤਿ[4]। ਸਭਿ ਚਲਿ ਜਾਹਿਂ, ਨ ਰਹੈਂ ਕਦਾਂਤਿ॥੧੪॥ [5]ਬਿਨਾ ਦੀਏ ਬਲਿ,ਭੀ ਚਲਿ ਜਾਵਹੁ। ਹੌ ਸਮਰਥ ਜਿਮ ਚਹਹੁ ਬਨਾਵਹੁ। ਤਊ ਹਰਖ ਕਰਿ ਸਕਲ ਪਯਾਨੈ।ਬਲਿ ਕੋ ਲੇਤਿ ਸੁ ਭਲੋ ਬਖਾਨੈਂ[6]॥੧੫॥ ਸ਼੍ਰੀ ਗੁਰ ਕਹਜੋ 'ਕਹਾਂ ਅਬਿ ਹਾਥੀ। ਪ੍ਰਾਪਤਿ ਨਹਿਂ ਉਪਾਇ ਕੇ ਸਾਥੀ। ਹਾਥ ਆਇ, ਸੋ ਕਹਾਂ ਮੰਗਾਵੈਂ। ਦੇਂ ਬਲਿ, ਥਲ ਬਾਸੀ ਹਰਖਾਵੈਂ[7]॥੧੬॥ਸੁਨਿ ਪੰਡਿਤ ਕਹਿ 'ਨਹਿਂ ਜਿ ਮਤੰਗਾ। ਮਹਿਖ ਮੰਗਾਉ ਅੰਗ ਸਮ ਰੰਗਾ[8]। ਤਬਿ ਸਿੱਖਨਿ ਸਨ ਗੁਰੂ ਬਖਾਨਾ। 'ਗ੍ਰਾਮ ਢਿਗੋਹਰਿ ਨਿਕਟਿ ਸਥਾਨਾ॥ ੧੭॥ ਚਲਿ ਤੁਮ ਜਾਹੁ ਮਹਿਖ ਕੋ ਲਯਾਵਹੁ। ਤਹਿਂ ਕੇ ਮਾਲਕ ਸਕਲ ਸੁਨਾਵਹੁ'।ਪੰਚ ਸਿੰਘ ਗਮਨੇ ਤਿਸ ਕਾਲ।ਗਾਹਕ ਖਰੇ ਪਿਖੇ ਤਹਿਂ ਜਾਲਾ ॥੧੮॥ ਸਭਿਨਿ ਸੰਗ ਤਿਹ ਨਿਕਟ ਅਲਾਯੋ। 'ਸ਼੍ਰੀ ਗੁਰ ਤੁਮ ਤੇ ਮਹਿਖ ਮੰਗਾਯੋ। ਬਲਿ ਕੋ ਦੇਹਿ, ਨਿਕਾਸਹਿ ਦੇਉ। ਸਭਿ ਕੋ ਭਲੋ ਹੋਇ ਲਖਿ ਭੇਉ' ॥ ੧੯ ॥ ਮਹਾਂ ਬਲੀ ਅਰੁ ਮਾਰਨਹਾਰਾ। ਜਾਟਨ ਕੋ ਦੁਖਦਾਨ ਉਦਾਰਾ।ਬੱਦਰੀ ਤਰੁ ਸੋਂ ਖਰੋ ਖਸੈਤਾ[9]।ਜਿਸ ਦੇਖੇ ਤੇ ਭੈ ਉਪਜੈਤਾ॥੨੦॥ ਮਤੋ ਮਤਾਇ ਸਭਿਨਿ ਮਨ ਜਾਨਾ। ਸਿੰਘਨ ਸੰਗ ਹਾਸ ਕੋ ਠਾਨਾ।—ਜਬਿ ਛੋਰਹਿਂਗੇ ਬਲ ਤੇ ਮਾਰਹਿ[10]।ਇਤ ਉਤ ਭਾਜਹਿਂ ਸਕਲ ਪਧਾਰਹਿਂ[11]॥੨੧॥ ਖਰੇ ਤਮਾਸ਼ਾ ਦੇਖਹਿ ਇ ਜਾਂ—। ਸਿੰਘਨਿ ਸੰਗ ਊਚ ਤਬਿ ਕਹਾ। 'ਉਤ ਹੇਰਹੁ ਬਦਰੀ ਤਰੁ ਤਰੇ। ਖਰੋ ਮਹਿਖ, ਲਿਹੁ ਆਗੇ ਕਰੇ ॥੨੨॥ਸ਼੍ਰੀ ਗੁਰ

[1]ਉਪਰੋਂ ਢਾਹ ਦਿੱਤਾ। [2]ਬਲੀ। [3]ਭੂਤ ਪੇਤ। [4]ਤੁਸੀਂ ਬਲੀ ਦਿੱਤੇ ਬਿਨਾਂ ਵੀ ਜਾ ਸਕਦੇ ਹੋ, ਸਮਰੱਥ ਹੋ, ਜਿਵੇਂ ਚਾਹੋ ਕਰ ਸਕਦੇ ਹੋ (ਪਰ) ਤਦ ਵੀ (ਜੇ ਬਲੀ ਦਿਓਗੇ ਤਾਂ) ਸਾਰੇ ਖੁਸ਼ੀ ਨਾਲ ਭਲੇ ਜਾਣਗੇ (ਅਤੇ) ਬਲੀ ਲੈਕੇ ਉਹ ਭਲਾ ਬੋਲਦੇ ਜਾਣਗੇ। [5]ਬਲੀ ਦੇਕੇ ਥਾਂ ਵਿੱਚ ਵਸਣ ਵਾਲੇ (ਭੂਤਾਂ) ਨੂੰ ਖੁਸ਼ ਕਰੀਏ। [6]ਜਿਸ ਦੇ ਅੰਗ ਦਾ ਰੰਗ (ਹਾਥੀ) ਵਰਗਾ ਹੋਵੇ। [7]ਖਹਿੰਦਾ ਸੀ। [8](ਸ਼ੇਰ) ਮਾਰੇਗਾ। [9]ਸਾਰੇ ਭੱਜ ਜਾਣਗੇ।

ਤੇ ਹਮ ਨਾਹਨ ਰਾਖੈਂ'। ਕਹਿ ਇਮ ਹਾਸ ਕਰਨ ਅਭਿਲਾਖੈ। ਸੁਨਿ ਕਰਿ ਪੰਚਹੁ ਸਿੰਘ ਸਿਧਾਰੇ। ਬਲੀ ਮਹਿਖ ਜਹਿਂ ਖਰੋ ਅਗਾਰੇ ॥ ੨੩ ॥ ਕਹਯੋ ਜਾਇ 'ਗੁਰ ਤੋਹਿ ਬੁਲਾਯੋ। ਚਲਿ ਆਗੇ, ਬਲਿ ਦੇ ਮਨ ਭਾਯੋ'। ਸੁਨਿ ਗੁਰ ਨਾਮ ਮਹਿਖ ਚਲਿ ਪਰਯੋ।ਬਲੀ ਨਿਬਲ ਸਮ ਪਗ ਮਗ ਧਰਯੋ[1]॥੨੪॥ ਸਨੈ ਸਨੈ ਚਲਿ ਜਾਤਿ ਅਗਾਰੀ।ਤਿਮ ਪੰਚਹੁ ਸਿੰਘ ਚਲੇ ਪਿਛਾਰੀ।ਰਾਹਕ ਹੇਰਤਿ ਹੋਇ ਹਿਰਾਨੇ। ਕਲਾਵਾਨ ਸਤਿਗੁਰੂ ਪਛਾਨੇ ॥੨੫॥ ਪਸ਼ਚਾਤਾਪ ਕਰਤਿ ਹੀ ਰਹੇ।—ਹਸਿਬੇ ਹੇਤੁ ਹਮਹੁ ਕਯੋਂ ਕਹੇ—। ਊਚ ਉਠਾਵਤਿ ਮੁਖ ਕੋ ਗਯੋ। ਮਹਿਖ ਗੁਰੂ ਕੇ ਸਨਮੁਖ ਭਯੋ ॥ ੨੬ ॥ ਉਠਿ ਸ਼੍ਰੀ ਪ੍ਰਭੁ ਬਿਚ ਦੁਰਗ ਪਧਾਰੇ। ਅਧਿਕ ਉਤੰਗ ਖਰੋ ਦ੍ਰਿਢ ਭਾਰੇ। ਸਨੈ ਸਨੈ ਚਢਿ ਸ਼ਿਖਰ ਸਿਧਾਰੇ। ਪੀਛੇ ਗਮਨੇ ਸੰਗਿ ਜਿ ਸਾਰੇ ॥੨੭॥ ਊਪਰ ਸੰਗ ਮਹਿਖ ਭੀ ਗਯੋ।ਸਭਿ ਮਹਿਂ ਧੀਰਜ ਧਰਿ ਥਿਰ ਭਯੋ। ਮੈਲਾਗਰ ਸਿੰਘ ਕੀ ਦਿਸ਼ਿ ਹੇਰਾ। ਸ਼੍ਰੀ ਪ੍ਰਭੁ ਹੁਕਮ ਕਰਯੋ ਤਿਸ ਬੇਰਾ ॥ ੨੮ ॥ 'ਕਰਿ ਝਟਕਾ ਬਲਿ ਦਿਹੁ ਇਸ ਤਾਂਈ। ਬਹੁਰ ਨਿਕਾਸਹਿਂ ਦੇਵ ਇਥਾਈਂ[2]'। ਮੈਲਾਗਰ ਸਿੰਘ ਸੁਨਿ ਤਤਕਾਲਾ। ਖੈਂਚਿ ਨਿਕਾਰਯੋ ਖੜਗ ਕਰਾਲਾ ॥੨੯॥ ਬਲ ਤੇ ਇਸ ਪ੍ਰਕਾਰ ਕੋ ਬਾਹਯੋ। ਸੀਸ ਅਜਾਤ ਮਹਿਖ ਕੋ ਲਾਹਯੋ[3]। ਪਰਯੋ ਮੁਨੇਰਨ[4] ਊਪਰ ਭਾਰੀ। ਦਿਏ ਪ੍ਰਾਣ ਸਤਿਗੁਰੂ ਅਗਾਰੀ ॥ ੩੦ ॥ ਮਰਨ ਸੁਧਾਰਯੋ ਅਪਨਿ ਭਲੇਰੇ। ਸਭਿਹਿਨਿ ਮਹਿਂ ਪ੍ਰਭੁ ਕਹਯੋ ਉਚੇਰੇ। 'ਮਹਿਖ ਮਰੇ ਕੋ ਤਰੇ ਗਿਰਾਵੈ। ਬਲੀ ਏਕ ਦੁਤਿਯ ਨ ਕਰ ਲਾਵੈ[5]' ॥੩੧॥ ਸੁਨਿ ਭੂਸ਼ਨਿ ਹੋਏ ਸਭਿ ਕੋਈ। ਸਾਧ ਗੁਦੜੀਆ ਬੋਲਯੋ ਸੋਈ।'ਹੁਕਮ ਹੋਇ ਤਰ ਇਸੇ ਗਿਰਾਵੈਂ। ਮੈਂ ਏਕਾਕੀ ਬਲ ਦਿਖਰਾਵੈਂ'॥ ੩੨ ॥ ਸ਼ਾਰਤ ਸਮਝਯੋ ਲਿਯੋ ਉਠਾਇ। ਊਚ ਮੁਨੇਰੇ ਤੇ ਕੁਛ ਲਜਾਇ। ਤਰੇ ਬਗਾਇ ਦੂਰ ਕੋ ਗੇਰਾ। ਬਿਸਮਾਨੇ ਜਬਿ ਸਭਿ ਨੇ ਹੇਰਾ ॥੩੩॥ ਇਤਨੇ ਬਿਖੈ ਦੇਵ ਚਲਿ ਆਯੋ। ਸ਼੍ਰੀ ਪ੍ਰਭੁ ਕੋ ਨਿਜ ਦਰਸ ਦਿਖਾਯੋ। ਹਾਥ ਜੋਰਿ ਕਰਿ ਅਰਜ਼ ਗੁਜ਼ਾਰੀ। 'ਬਾਸਾ ਗੋਇੰਦਵਾਲ ਅਗਾਰੀ ॥੩੪॥ ਹਮਰੀ ਜਾਤਿ ਹਜ਼ਾਰਹੁ ਥਿਰੇ।ਮਹਾਂ ਉਜਾਰ ਨਰਨ ਕੀ ਕਰੇ।ਸ਼੍ਰੀ ਅੰਗਦ ਕਰਿ ਹੁਕਮ ਪਠਾਏ।ਸ਼੍ਰੀ ਗੁਰ ਅਮਰ

---

[1]ਬਲੀ ਮੰਢਾ ਨਿਰਬਲ (ਮੰਦੇ) ਵਾਂਙ ਤੁਰ ਪਿਆ। [2]ਇਸ ਥਾਂ ਤੋਂ। [3]ਬਿਨਾਂ (ਜਾਣ) ਪਏ ਓ ਭਾਵ ਐਸਾ ਸ਼ਾਫ ਸਿਰ ਉਤਾਰਿਆ ਕਿ ਮੰਢੇ ਨੂੰ ਪਤਾ ਬੀ ਨਾ ਲੱਗਾ। [4]ਥਨੇਰੇ ਤੇ। [5]ਇਕ ਥਲਵਾਨ (ਸੁੱਟੇ) ਦੂਸਰਾ ਨਾ ਹੱਥ ਲਾਵੇ।

ਹਮਹੁੰ ਪਰ ਆਏ ॥ ੩੫ ॥ ਸੰਗ ਛਰੀ ਕੇ ਜਾਰਤਿ ਹਮੈਂ[1] । ਭ੍ਰਾਜੈ ਪੂਤ ਸਰਬ ਤਿਹ ਸਮੈਂ । ਗਰਭਵਤੀ ਤ੍ਰਬਿ ਮਾਤ ਹਮਾਰੀ। ਭਾਜਿ ਪ੍ਰਸੂਤੀ ਖੇਤ ਮਝਾਰੀ ॥੩੬॥ ਫਰਡਾ[2] ਲਗਿ ਜੁਵਾਰ ਕੋ ਮੇਟੇ। ਫੂਟਨੋ ਨੈਨ ਏਕ ਤਿਸ ਥੋਰੇ । ਦੁਤਿਯ ਭ੍ਰਾਤ ਜਨਮਨੋ ਤ੍ਰਬਿ ਔਰ । ਟੂੰਡਾ, ਟੂਟਨੋ ਕਰ ਤਿਸ ਠੌਰ । ੩੭॥ ਤ੍ਰਬਿ ਤੇ ਹਮ ਬਾਸੇ ਇਸ ਥਾਂਏ । ਸੰਮਤ ਸੌ ਤੇ ਅਧਿਕ ਬਿਤਾਏ । ਇਤ ਭੀ ਬਸਨ ਦੇਤਿ ਕਯੋਂ ਨਾਂਹੀ?ਕੌਨ ਦੇਸ਼ ਮਹਿੰ ਹਮ ਚਲਿ ਜਾਂਹੀ?' ॥੩੮॥ ਸ਼੍ਰੀ ਪ੍ਰਭੂ ਹੁਕਮ ਕੀਨਿ ਤਿਸ ਤਾਂਈ । 'ਅਬਹਿ ਕਦੀਮੀ ਬਸਹੁ ਉਥਾਈ[3]। ਢਿਟਕੀ ਪੁਰੀ ਸਿਰੰਦ ਉਜਾਰਹੁ। ਜੜ੍ਹਾਂ ਉਖਾਰਿ ਸਤ੍ਰੁੱਦ੍ਵ ਡਾਰਹੁ ॥੩੯॥ਨਹਿੰ ਤਹਿੰ ਤੇ ਕੋ ਬਸਤਿ ਹਟਾਵੈ।ਸਦਾ ਬਾਸ ਤੁਮਰੋ ਬਨਿ-ਆਵੈ। ਨਿਕਸਹੁ ਅਬਿ ਬਿਲੰਬ ਨਹਿੰ ਕੀਜੈ। ਇਹ ਸਭਿ ਹਮਰੋ ਦੇਸ਼ ਲਖੀਜੈ ॥ ੪੦ ॥ ਜੰਗਲ ਨਾਮ ਭਾਖਤੇ ਜੋਇ । ਆਨੰਦ ਘਨੋ ਮਾਲਵਾ ਹੋਇ' । ਸੁਨਿ ਬੋਲਨੋ 'ਮੈਂ ਛੁਧਾ ਸਮੇਤ । ਪਹੁੰਚਨੋ ਜਾਇ ਨਹੀਂ ਇਸ ਹੇਤ ॥ ੪੧ ॥ ਹੁਕਮ ਅਘਾਵਨ ਕੋ ਕਹਿ ਦੀਜੈ । ਪੁਨ ਮੋਕਹੁ ਇਤ ਤੇ ਨਿਕਸੀਜੈ' । ਸ਼੍ਰੀ ਮੁਖ ਤਿਹ ਕੇ ਸਾਥ ਬਖਾਨਾ । 'ਆਗੈ ਕਹਾਂ ਕਰਤਿ ਤੂ ਖਾਨਾ ? ॥ ੪੨ ॥ ਆਜ ਨਹੀਂ ਕੈਸੇ ਤੁਮ ਬਨਨੋ' । ਸੁਨਿ ਕੈ ਦੇਵ ਗੁਰੂ ਸੰਗ ਭਨਨੋ । 'ਮਹਾਰਾਜ ਫਿਰਿਕੈ ਇਸ ਦੇਸ਼ । ਬਿਚਰਤਿ ਜਿਤ ਕਿਤ ਖਾਤਿ ਵਿਸ਼ੇਸ਼ ॥੪੩॥ ਅੰਨ ਹਜ਼ਾਰਹੁੰ ਮਣ ਕੋ ਭੋਜਨ । ਦੇਖਤਿ ਫਿਰੋਂ ਅਸ਼ੁਚ ਹੁਇ ਜੋ ਜਨ । ਸਤਿਗੁਰ ਅਰੁ ਹਰਿ ਨਾਮ ਨ ਕਹੈਂ।ਤਿਨ ਤੇ ਛੀਨਿ ਖਾਤ ਹਮ ਰਹੈਂ* ॥ ੪੪ ॥ ਆਜ ਪ੍ਰਾਤਿ ਹੀ ਮੋਹਿ ਨਿਕਾਰਹੁ । ਨਹਿੰ ਕਿਤ ਤੇ ਕਰਿ ਲੀਨ ਅਹਾਰੋ' । ਸ਼੍ਰੀ ਮੁਖ ਕਹਨੋ 'ਅਬਹਿ ਤੂੰ ਜਾਹੁ। ਹੈ ਅਸੁਰ ਪੁਰਿ ਤੁਮਰੇ ਰਾਹੁ ॥੪੫॥ ਤਹਾਂ ਦੁਪਹਿਰਾ ਕਰਿ ਬਿਸਰਾਮੁ । ਸੰਧਯਾ ਕਹੁ ਸਿਰੰਦ ਕਰਿ ਧਾਮੁ' । ਸੁਨਤਿ ਹੁਕਮ ਕੋ ਕੀਨਿ ਪਿਯਾਨਾ । ਕਰਿ ਬੰਦਨ ਨਿਜ ਹਿਤ ਕੋ ਮਾਨਾ॥੪੬॥ਸ਼੍ਰੀ ਪ੍ਰਭੂ ਕੀਨਿ ਤਿਸੀ ਥਲ ਡੇਰਾ† । ਬਿਸਮਤਿ ਲੋਕ ਸੁਨਤਿ ਜਿਨ ਹੇਰਾ । ਮਹਾਂਰਾਜ ਕੀ ਸਤੁਤਿ ਸੁਨਾਵੈਂ। 'ਇਨ ਕੇ ਕਾਜ ਇਨਹੁ ਬਨਿਆਵੈਂ‡' ॥ ੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਦੇਉ ਨਿਕਾਸਨਿ' ਪ੍ਰਥਮ ਬਰਨਨੰ ਨਾਮ ਚਤਰ ਬਿੰਸਤੀ ਅੰਸੁ ॥੨੪॥

[1]ਸਾੜਨ ਲਗੇ ਸਨ । [2]ਖੁੰਢਾ । [3]ਭਾਵ ਸਦਾ ਲਈ ਅਵੱਲ ਡੇਰਾ ਦੇਂਦੇ ਹਾਂ ।

*ਸਿਖਜਾਯਾਦ ਰੱਖਣ ਵਾਲੀ ਗਲ ਹੈ ਜੋ ਗੁਰੂ ਪਰਮੇਸ਼ੁਰਦਾ ਨਾਮ ਨਹੀਂ ਲੈਂਦੇ ਉਹਨਾਂ ਦਾ ਅੰਨ ਇਹ ਲੋਕ ਖਾਂਦੇ ਹਨ । †ਕਿਲੇ ਵਿਚ ਗੁਰਦਵਾਰਾ ਹੈ ਤੇ ਇਕ ਬਾਹਰ ਭੀ ਹੈ।

‡ਇਸ ਦੀ ਟੂਕ ਦੇਖੋ ਅਗਲੇ ਪੰਨੇ ੬੦੮੫ ਦੇ ਹੇਠ।

੨੫. [ਸੱਸੀ ਦਾ ਗੀਤ, ਬਨਿੰਡੇ ਦੀ ਕਥਾ। ਦਯਾਲਦਾਸ ਬਖਸ਼ਿਆ]।

ਦੋਹਰਾ॥ਖਾਨ ਪਾਨ ਕਰਿ ਰਾਤਿ ਕੋ ਥਿਰਿ ਪ੍ਰਯੰਕ ਪਰ ਸੋਇ। ਉਤਰੇ ਤਰੇ ਸੁ ਦੁਰਗ ਕੇ ਹੁਤੇ ਵਪਾਰੀ ਕੋਇ ॥ ੧ ॥ ਚੌਪਈ ॥ ਤਿਨ ਸੱਸੀ ਪੁੰਨੂ ਕੋ ਗਾਯੋ। ਬਾਰ ਬਾਰ ਕਰਿ ਰਾਗ ਬਸਾਯੋ। ਰਾਤਿ ਬਿਖੈ ਰਸ ਕੋ ਬਹੁ ਕੀਨਿ। ਥਿਰਿ ਪ੍ਰਯੰਕ ਸੁਨਿ ਗੁਰੂ ਪ੍ਰਬੀਨ ॥੨॥ ਚਿਰੰਕਾਲ ਲਗਿ ਗਾਵਤਿ ਰਹਯੋ। ਸਭਿਨਿ ਸੁਨਯੋ ਆਛੇ ਮਨ ਲਹਯੋ। ਸੁਪਤਿ ਜਥਾ ਸੁਖ ਰਾਤਿ ਬਿਤਾਈ। ਜਾਗੇ ਪ੍ਰਭੂ ਪ੍ਰਾਤਿ ਹੁਇ ਆਈ ॥ ੩ ॥ ਸੌਚ ਸ਼ਨਾਨ ਦਿਵਾਨ ਲਗਾਯੋ। ਬੂਝਨ ਗੁਰੂ 'ਰਾਤਿ ਕਿਨ ਗਾਯੋ?'। ਸਿੰਘਨਿ ਕਹਯੋ 'ਲਾਦ ਕੋ ਲਯਾਏ। ਉਸ਼ਟਰ ਬ੍ਰਿੰਦ ਸੰਗ, ਤਿਨ ਗਾਏ' ॥ ੪ ॥ 'ਜਾਇ ਬੁਲਾਵਹੁ ਲਯਾਵਹੁ ਤਾਂਹਿ'। ਸੁਨਿ ਕਰਿ ਦਾਸ ਗਯੋ ਤਿਨ ਪਾਹਿ। 'ਗੁਰੂ ਹਕਾਰਹਿੰ' ਚਲਿ ਸੋ ਆਯੋ। ਦਰਸ਼ਨ ਕਰਤੇ ਸੀਸ ਨਿਵਾਯੋ॥੫॥ ਸ੍ਰੀ ਪ੍ਰਭੂ ਭਨਹਿੰ 'ਰਾਤਿ ਜਿਮ ਗਾਵਤਿ। ਸੱਸੀ ਪੁੰਨੂ ਰਾਗ ਬਸਾਵਤਿ। ਬੈਠਿ ਇਹਾਂ ਅਬਿ ਗਾਵਨ ਕਰੋ। ਤਿਸੀ ਪ੍ਰਕਾਰ ਅਧਿਕ ਰਸ ਧਰੋ' ॥ ੬ ॥ ਸੁਨਿ ਕਰ ਜੋਰਤਿ ਬੋਲਯੋ ਸੋਇ। 'ਅਬਿ ਤੌ ਗਾਯੋ ਜਾਇ ਨ ਕੋਇ। ਲਾਜ ਆਪ ਤੇ ਮੁਝ ਕੋ ਆਵੈ। ਸਮੁਖ

---

‡ਤਲਵਾਰ ਦੇ ਇਕ ਝਟਕੇ ਨਾਲ ਮੁੰਡਾ ਝਟਕਾ ਦੇਣਾ, ਇਕ ਆਦਮੀ ਨੇ ਮੁੰਡਾ ਚੁੱਕ ਕੇ ਸਫੀਲ ਤੋਂ ਸਿੱਟ ਦੇਣਾ, ਏਹ ਬਲ ਪ੍ਰਾਕ੍ਰਮ ਦੇ ਕੌਤਕ ਦੱਸਣੇ ਜੰਗੀ ਜੀਵਨ ਦਾ ਅੰਗ ਹਨ। ਬਲੀ ਦੇਣੀ ਗੁਰੂ ਘਰ ਦਾ ਅਸੂਲ ਨਹੀਂ। ਫਿਰ ਜੋ ਦੇਵਾਂ ਦੇ ਗਣ ਤੀਸਰੇ ਸਾਹਿਬਾਂ ਦੀ ਇਕ ਛੜੀ ਨਾਲ ਡਰਦੇ ਉੱਠ ਭਜਦੇ ਹਨ, ਜੋ ਭੂਤ ਪ੍ਰੇਤ ਇਕ ਬਹਿਲੋ ਸਿੱਖ ਦੇ ਕੈਦ ਪੌਂਦੇ ਹਨ ਤੇ ਦਸਮ ਗੁਰੂ ਜੀ ਉਨ੍ਹਾਂ ਨੂੰ ਛੁਡਾ ਦੇਂਦੇ ਹਨ, ਬਲੀ ਦੇਣ ਦੀ ਹੀ ਅਵੱਸ਼ਕਤਾ ਓਸੇ ਗੁਰੂ ਜੀ ਨੂੰ ਇਸ ਦਸਵੇਂ ਜਾਮੇ ਕਿਉਂ ਪੈ ਸਕਦੀ ਹੈ। ਫਿਰ ਦੇਖੋ ਉਹਨਾਂ ਦਾ ਹੁਕਮ ਕਿਤਨਾ ਕਰਾਰਾ ਹੈ ਕਿ ਕਾਣਾ ਦੇਉ ਮੋੜ ਨਹੀਂ ਸਕਿਆ। ਜੋ ਹੁਕਮ ਅੱਗੇ ਹੁਤ ਨਹੀਂ ਕਰ ਸਕਦਾ ਉਸ ਨੂੰ ਬਲੀ ਦੇਣ ਦੀ ਕੀ ਲੋੜ ਸੀ। ਕਵੀ ਜੀ ਵੀ ਇਸੇ ਅੰਸੂ ਦੇ ਅੰਕ ੧੫ ਵਿਚ ਮੰਨਦੇ ਹਨ ਕਿ ਗੁਰੂ ਜੀ ਮਹਾਂ ਬਲੀ ਹਨ, ਬਲੀ ਦੇਣ ਦੀ ਲੋੜ ਨਹੀਂ ਸਨ ਰਖਦੇ। ਫਿਰ ਤੱਕੋ ਉਹ ਭੁੱਖਾ ਹੈ, ਖਾਣ ਲਈ ਮੰਗਦਾ ਹੈ ਉਸ ਨੂੰ ਭੁੱਖਾ ਹੀ ਤੋਰਦੇ ਹਨ ਕਿ ਹੁਣੇ ਹੀ ਜਾਹ ਤੇ ਮਨਸੂਰ ਪੁਰ ਸਾਹ ਕਢ ਲਈਂ, ਤਦ ਸੋਚੋ ਮੁੰਢੇ ਦੀ ਬਲੀ ਕਿਸ ਕੰਮ ਆਈ? ਬਲੀ ਸਫਲ ਤਾਂ ਸੀ ਜੇ ਦੇਵ ਕਹਿੰਦਾ ਕਿ ਮੈਂ ਮੁੰਢਾ ਖਾ ਕੇ ਰੱਜ ਗਿਆ ਹਾਂ; ਉਹ ਬਲੀ ਤਾਂ ਅਫਲ ਗਈ ਦੇਵ ਵਿਚਾਰਾ ਭੁੱਖਾ ਟੁਰਿਆ। ਸੋ ਬਲੀ ਦਾ ਖਿਆਲ ਗ਼ਲਤ ਜਾਪਦਾ ਹੈ। ਝਟਕੇ ਆਦਿ ਕੌਤਕਾਂ ਨੂੰ ਬਲੀ ਦੇ ਅਦਬ ਵਿਚ ਲੈਣਾ ਕਿਸੇ ਬਲੀਆਂ ਦੇ ਪ੍ਰੇਮੀ ਬ੍ਰਾਹਮਣ ਦੀ ਚਲਾਈ ਵਾਰਤਾ ਹੈ ਜੋ ਪ੍ਰਸਿੱਧ ਹੋ ਗਈ ਤੇ ਸਾਖੀ ਪੋਥੀ ਦੇ ਲੇਖਕ ਤੱਕ ਅੱਪੜੀ, ਇਉਂ ਸਹੀ ਜਾਪਦਾ ਹੈ। ਅਸਲ ਵਿਚ ਗੁਰੂ ਜੀ ਟਿਕਾਣਾ ਭਾਲ ਰਹੇ ਹਨ ਕਿ ਜੇ ਜੰਗ ਦਾ ਸਮਾ ਆ ਬਣੇ ਤਾਂ ਭੋਦੀ ਓਟ ਤੱਕੀਏ ਬਠਿੰਡੇ ਯਾ ਭਟਿੰਡੇ ਦੇ ਕਿਲੇ ਨੂੰ ਵੀ ਇਸੇ ਮਨੋਰਥ ਲਈ ਡਿੱਠਾ ਭਾਲਿਆ ਹੈ।

ਬੋਲਿਬੋ ਨਾਂਹਿਨ ਭਾਵੈ' ॥ ੭ ॥ ਤਬਿ ਗੁਰ ਦਈ ਕਨਾਤ ਤਨਾਇ। ਸਭਿ ਕੇ ਓਟੈ ਤਾਂਹਿ ਬਿਠਾਇ। ਪ੍ਰਭੁ ਕੋ ਹੁਕਮ ਮਾਨਿ ਕਰਿ ਗਾਯੋ। ਤਉ ਰਾਤਿ ਸਮ ਰਸ ਨਹਿ ਪਾਯੋ ॥ ੮ ॥ ਧਨ ਦੈ ਕਰਿ ਤਿਸ ਕਿਯੋ ਨਿਹਾਲ। ਕਰੀ ਮੌਜ[1] ਸ਼੍ਰੀ ਪ੍ਰਭੂ ਬਿਸਾਲ। ਸੱਸੀ ਪਰ ਕਿਹ ਤਰਕ ਉਠਾਈ। ਤਿਸ ਪ੍ਰਤਿ ਉੱਤਰ ਕਰਨੋ ਗੁਸਾਈਂ ॥ ੯ ॥ 'ਅੰਗੁਰ ਗਡੈ ਨ ਅਵਨੀ ਮਾਂਹੀ'[2]। ਸਸੀਆ ਭਈ ਪ੍ਰਵੇਸ਼ਨ ਤਾਂਹੀ'[3]। ਪ੍ਰੇਮ ਮਹਾਤਮ ਬਡਹੁ ਬਡੇਰਾ। ਪ੍ਰਾਨ ਜਾਨ ਲਗਿ ਜਿਨਹੁ ਨਿਬੇਰਾ ॥ ੧੦ ॥ ਤਿਨ ਕੇ ਨਾਮ ਸਦਾ ਥਿਰ ਭਏ। ਲਾਖਹੁ ਬਰਖ ਬਖਾਨੇ ਗਏ। ਗੁਰੂ ਪ੍ਰਮੇਸ਼ੁਰ ਸਨ ਜਿਨ ਪ੍ਰੇਮ। ਸੋ ਤਤ-ਕਾਲ ਪਾਵਤੇ ਛੇਮ ॥ ੧੧ ॥ ਬਿਨਾ ਪ੍ਰੇਮ ਫੋਕਟ ਸਭਿ ਜਤਨ। ਪ੍ਰੇਮ ਸੁਕਰਮਨਿ ਸਭਿ ਮਹਿੰ ਰਤਨ[4]। ਪ੍ਰੇਮੀ ਜਪ ਤਪ ਬਿਨ ਮਖ ਜੋਗ[5]। ਪ੍ਰਾਪਤਿ ਹੋਤਿ ਉਚੇਰੇ ਲੋਗ' ॥ ੧੨ ॥ ਇੱਤਮਾਦਿਕ ਮਹਿਮਾ ਮੁਖ ਗਾਈ*।

[1]ਬਖਸ਼ਿਸ਼। [2](ਤੁਹਾਥੋਂ) ਜ਼ਮੀਨ ਵਿਚ ਅੰਗੁਲੀ ਨਹੀਂ ਗਡੀ ਜਾਂਦੀ। [3]ਤਿਸ ਜ਼ਮੀਨ ਵਿਚ। [4]ਸਾਰੇ ਸ੍ਰੇਸ਼ਟ ਕਰਮਾਂ ਵਿਚ ਪ੍ਰੇਮ ਰਤਨ ਹੈ। [5]ਜੱਗ ਜੋਗ ਤੋਂ ਬਿਨਾਂ।

*ਪੰਜਾਬ ਵਿਚ ਸੱਸੀ ਪੁੰਨੂੰ ਦੀ ਦੋਸਤੀ ਦਾ ਕਿੱਸਾ ਪ੍ਰਸਿੱਧ ਹੈ, ਪਰ ਇਸ ਦੀ ਅਸਲ ਸਿੰਧ ਵਿਚ ਹੈ ਜਿੱਥੇ ਸੱਸੀ ਦਾ ਕੇਚ ਮਕਰਾਨ ਵਾਲੇ ਪੁੰਨੂੰ ਨਾਲ ਵਿਆਹ ਹੋਇਆ ਸੀ। ਪੁੰਨੂ ਬੜੇ ਸਰਦਾਰੀ ਘਰਾਣੇ ਦਾ ਸੀ ਤੇ ਸੱਸੀ ਇਕ ਮਸ਼ੂਲ ਲੈਣ ਵਾਲੇ ਅਹਿਲਕਾਰ, (ਜੋ ਅਸਲ ਵਿਚ ਸਰਦਾਰ ਨਹੀਂ ਸੀ ਪਰ ਉਂਵ ਉਹਦੇਦਾਰ ਸੀ) ਦੀ ਪਾਲਕ ਧੀ ਸੀ। ਇਸ ਕਰਕੇ ਪੁੰਨੂੰ ਦ ਭਰਾ ਉਸ ਨੂੰ ਚੋਰੀ ਲੈ ਗਏ ਕਿ ਸਾਡੀ ਕੁਲ ਦੀ ਹਾਨਤ ਹੁੰਦੀ ਹੈ। ਪਰੰਤੂ ਸੱਸੀ ਮਗਰੇ ਗਈ। ਕੇਚ ਮਕਰਾਨ ਦੇ ਰਸਤੇ ਵਿਚ ਹੀ ਸੱਸੀ 'ਪੁੰਨੂੰ' 'ਪੁੰਨੂੰ' ਕੂਕਦੀ ਮਰ ਗਈ। ਸੱਸੀ ਦੇ ਇਸ ਪਿਆਰ ਦੀ ਸਚਾਈ ਤੇ ਤੀਖਣਤਾ ਦੇ ਗੁਣ ਨੂੰ ਲੈ ਰਹੇ ਹਨ। ਉਸ ਦੇ ਪਿਆਰ ਵਿਚ ਸਚਾਈ ਤੇ ਤੀਖਣਤਾ ਸੀ, ਉਸ ਤੀਖਣਤਾ ਤੇ ਪਿਆਰ ਦੀ ਅੰਸ਼ ਦੀ ਮਹਿਮਾ ਕਹੀ ਹੈ। ਪਿਆਰ ਕਲੀ ਇਕ ਐਸੀ ਸ਼ੈ ਹੈ ਜਿਸ ਦੇ ਆਸਰੇ ਵੱਡੀ ਤੋਂ ਵੱਡੀ ਕੁਰਬਾਨੀ ਹੋ ਸਕਦੀ ਹੈ ਜੋ ਸੱਸੀ ਨੇ ਕਰ ਦਿਖਾਈ। ਸਿੰਘਾਂ ਨੂੰ ਇਹ ਉਪਦੇਸ਼ ਦਿਤਾ ਕਿ ਜਿਨ੍ਹਾਂ ਨੇ ਪ੍ਰੇਮ ਵਿਚ ਪ੍ਰਾਣ ਦਿਤੇ ਉਹਨਾਂ ਦੇ ਨਾਮ ਥਿਰ ਹੋ ਗਏ, ਪਰ ਗੁਰੂ ਪਰਮੇਸ਼ਰ ਵਿਚ ਜਿਨ੍ਹਾਂ ਦਾ ਪ੍ਰੇਮ ਹੈ ਓਹ ਛੇਮ ਭਾਵ ਮੁਕਤੀ ਪ੍ਰਾਪਤ ਕਰਦੇ ਹਨ। ਪ੍ਰੇਮ ਤੋਂ ਬਿਨਾਂ ਸਾਰੇ ਜਤਨ, ਸਾਧਨ, ਗਿਆਨ ਧਿਆਨ ਫੋਕਟ ਕਰਮ ਹਨ। ਪ੍ਰੇਮੀ ਕੇਵਲ ਪ੍ਰੇਮ ਨਾਲ ਤਰ ਜਾਂਦਾ ਹੈ। ਇਹ ਸਾਰੀ ਗਲ ਕਵੀ ਜੀ ਨੇ ਖੁਹਲ ਦਿਤੀ ਹੈ। ਸੱਸੀ ਪੁੰਨੂੰ ਦੀ ਪ੍ਰੀਤ ਦੀ ਕਹਾਣੀ ਨੂੰ ਪ੍ਰਮਾਰਥ ਵਿਚ ਹੀ ਸਮਝਣਾ ਪ੍ਰਯੋਜਨ ਹੈ, ਜਿਵੇਂ ਭਾਈ ਗੁਰ-ਦਾਸ ਜੀ ਨੇ 'ਲੈਲਾਂ ਮਜਨੂੰ ਆਸ਼ਕੀ ....' ਆਦਿਕ ਵਿੱਚ ਸਾਰਿਆਂ ਦੇ ਨਾਮ ਗਿਣਕੇ ਅੰਤ ਕਿਹਾ ਹੈ 'ਪੀਰ ਮੁਰੀਦਾਂ ਪਿਰਹੜੀ ਗਾਵਨ ਪਰਭਾਤੀ'। ਸਿੰਧੀ ਬੋਲੀ ਦੇ 'ਸੱਸੀ ਪੁੰਨੂੰ ਦੇ ਕਿੱਸੇ ਦਾ ਅੰਗ੍ਰੇਜ਼ੀ ਅਨੁਵਾਦ ਜੋ 'ਐਚ. ਜੇ. ਜੀ.' ਨੇ ਕੀਤਾ ਹੈ, ਉਸ ਦੇ ੫੧ ਤੋਂ ੫੪ ਛੰਦ ਤੋਂ ਸੱਸੀ ਪੁੰਨੂੰ ਦਾ ਵਿਆਹ ਹੋਣਾ ਸਪਸ਼ਟ ਸਹੀ ਹੁੰਦਾ ਹੈ, ਇਸ ਹਿਸਾਬ ਸੱਸੀ ਵਿਵਾਹਿਤਾ ਇਸਤ੍ਰੀ ਸੀ, ਪਤੀ ਵਿਯੋਗ ਵਿਚ ਜਾਨ ਦੇਣੀ ਪਤੀ ਭਗਤੀ ਸੀ।

ਕਿਤਿਕ ਸਮੇਂ ਤਹਿਂ ਥਿਰੇ ਗੁਸਾਈਂ। ਕਹਨੋ ਬ੍ਰਿਤੰਤ ਬਿਰਾਜ਼ਨਿ ਫੇਰ[1]। 'ਬਿਨੈਪਾਲ ਨ੍ਰਿਪ ਚਢਨੋਅਖੇਰ॥੧੩॥ਜਬਿ ਉਦਯਾਨ ਬਿਖੈ ਚਲਿ ਗਯੋ। ਕੌਤਕ ਏਕ ਬਿਲੋਕਤਿ ਭਯੋ। ਅਜਾ ਪ੍ਰਸੂਤਾ ਬ੍ਰਿੱਕ ਸੋਂ ਲਰੈ[2]। ਅਪਨੋ ਬਤਸ਼[3] ਬਚਾਵਨ ਕਰੈ॥ ੧੪ ॥ ਬਲ ਅਜੀਤ ਬਡ ਲਖਨੋ ਮਵਾਸੀ[4]। ਅਪਨੇ ਸਚਿਵਨ ਸਾਥ ਪ੍ਰਕਾਸ਼ੀ।–ਸ਼ੀਘ੍ਰ ਦੁਰਗ ਕੋ ਪਾਵਨ ਕਰੀਅਹਿ। ਜਿਤ ਕਿਤ ਤੇ ਨਰ ਪੁੰਜ ਹਕਰੀਅਹਿ–॥੧੫॥ ਨਰ ਖੋਜੇ ਨਹਿਂ ਪਾਵਤਿ ਘਨੇ। ਜਾਨਨੋ ਸ਼ੀਘ੍ਰ ਦੁਰਗ ਨਹਿਂ ਬਨੈ । ਭਾਗ ਹਾਕਮੀ ਜਿਤਿਕ ਅਨਾਜੇ[5]। ਛੋਰਿ ਦੀਨਿ ਰਾਹਕ ਕੌ ਰਾਜੇ॥੧੬॥ ਤਿਤਿਕ ਮਿੱਤਕਾ ਦੁਰਗ ਪਵਾਈ। ਮਿਲੇ ਆਨਿ ਮਾਨਵ ਸਮੁਦਾਈ। ਇਸ ਪ੍ਰਕਾਰ ਤੁਰਨ ਬਨਿ-ਵਾਵਾ। ਅਧਿਕ ਉਤੰਗ ਮਵਾਸਿ ਚਿਨਾਵਾ॥੧੭॥ ਸੁਨੀ ਸੁਰੰਗ ਬੀਚ ਇਸ ਕੀਨ। ਗਢ ਭਟਨੇਰ ਲਗੋ ਚਿਨ ਦੀਨਿ[6]। ਇੱਤਮਾਦਿਕ ਕੁਛ ਅਪਰ ਪ੍ਰਸੰਗ। ਕਰੇ ਸੁਨਾਵਨਿ ਸਤਿਗੁਰ ਸੰਗ*॥ ੧੮ ॥ ਭਏ ਤਮਾਰ ਅਗਲੀ ਭੁਨਸਾਰਾ। ਹਯ ਪਰ ਜ਼ੀਨ ਡਾਰਿ ਅਸਵਾਰਾ। ਉਲੰਘਿ ਪੰਥ ਕੇਤਿਕ ਜਬਿ ਆਏ। ਡੇਰਾ 'ਸੰਮੀ' ਗ੍ਰਾਮ ਸੁ ਪਾਏ॥ ੧੯॥ ਤਹਿਂ ਕੇ ਨਰਨ ਆਇ ਕਰ ਜੋਰੇ। ਜਥਾਸ਼ਕਤਿ ਧਰਿ ਅੱਗੂ ਅਕੋਰੇ। ਦਰਸ਼ਨ ਕਰਿ ਪਦ ਬੰਦਤਿ ਸਾਰੇ। ਦੁਗਧ ਦਧੀ ਲੇ ਧਰਨੋ ਅਗਾਰੇ॥ ੨੦ ॥ ਤ੍ਰਿਣ ਦਾਨਾ ਘੋਰਨਿ ਕੋ ਦੀਨਿ।ਰਸਤ ਪੁਚਾਈ ਦੇਗ ਸੁ ਕੀਨ। ਸੁਪਤਿ ਜਥਾ ਸੁਖ ਰਾਤਿ ਬਿਤਾਈ। ਪ੍ਰਾਤਿ ਭਈ ਚਢਿਕੈ ਸੁਖਦਾਈ॥ ੨੧ ॥ ਆਨਿ ਦਮਦਮੇ ਕੀਨਸਿ ਡੇਰਾ। ਡੱਲਾ ਮਿਲਨੋ ਆਨਿ ਤਿਸ ਬੇਰਾ। ਬੰਦਨ ਕਰੀ ਚਰਨ ਅਰਬਿੰਦ। ਬੈਠਿ ਨਿਕਟ ਤਹਿਂ ਨਰ ਮਿਲਿ ਬ੍ਰਿੰਦ॥ ੨੨ ॥ ਦਯਾਲ ਦਾਸ ਸਕਟਾ ਭਰਿ ਜੋਇ। ਸੰਗ ਲਿਯੋ ਫਿਰਿ ਲਯਾਯੋ ਸੋਇ। ਰਾਮ ਸਿੰਘ ਤਬਿ ਅਰਜ਼ ਬਖਾਨੀ। 'ਬਖਸ਼ਹੁ ਪ੍ਰਭੂ ਆਪਨੋ ਜਾਨੀ॥੨੩॥ਆਦਿ ਤਿਹਾਵਲ ਅਧਿਕ

[1]ਬੈਰਾੜਾਂ ਨੇ ਬ੍ਰਿੰਤ ਕਿਹਾ। [2]ਸੂਈ ਹੋਈ ਬੱਕਰੀ (ਏਥੇ) ਬਘਿਆੜ ਨਾਲ ਲੜ ਰਹੀ ਸੀ। [3]ਬੱਚਾ। [4](ਰਾਜੇ ਨੇ ਓਹ) ਥਾਂ ਅਜਿੱਤ ਤੇ ਦ੍ਰਿੜ ਕਿਲੇ ਜੋਗ ਜਾਣਿਆ। [ਮਵਾਸ ਦਾ ਅਰਥ ਕਿਲਾ ਵੀ ਹੈ, ਤੱਕੋ ਅੱਗੇ ਅੰਕ ੧੭]। [5]ਜਿਤਨਾ ਅਨਾਜ ਰਾਜੇ ਦਾ (ਰਾਜਾ ਦੇਣ ਕਰਕੇ) ਹਿੱਸਾ ਸੀ। [6]ਭਟਨੇਰ ਕਿਲੇ ਤਕ ਸੁਰੰਗ ਚਿਣ ਦਿਤੀ।

*ਇਹ ਕਿਲੇ ਦੇ ਪੁਰਾਣੇ ਰਖਵਾਲਿਤੀ ਹਾਲਾਤ ਹਨ। ਬਠਿੰਡਾ ਰਾਜ ਪਟਿਆਲਾ ਵਿਚ ਹੈ। ਭਟਨੇਰ ਦਾ ਨਗਰ ਤੇ ਭਟਿੰਡਾ ਯਾ ਬਠਿੰਡਾ ਨਗਰ ਭੱਟੀ ਰਾਉ ਦੇ ਬਣਾਏ ਦੱਸੇ ਹਨ। ਭਟਿੰਡੇ ਦਾ ਕਿਲਾ ਰਾਜਾ ਬਿਨੈਪਾਲ ਦਾ ਬਣਾਇਆ ਹੋਇਆ ਹੈ। ਭਟਨੇਰ ਦ੍ਰਿੜ ਬੀਕਾਨੇਰ ਰਿਆਸਤ ਵਿਚ ਹੈ, ਇਸ ਨੂੰ ਹਨੂਮਾਨ ਗੜ੍ਹ ਵੀ ਬੋਲਦੇ ਹਨ।

ਅਹਾਰਾ। ਲੀਏ ਬਠਿੰਡੇ ਸਕਟ ਪਧਾਰਾ'। ਦਯਾਲ ਦਾਸ ਤਬਿ ਚਰਨੀ ਪਰਸੋ। ਹਾਥ ਜੋਰਿ ਕਰਿ ਆਗੈ ਥਿਰਸੋ ॥ ੨੪ ॥ ਦੇਖਿ ਕ੍ਰਿਪਾਲ ਕਹਸੋ 'ਥਿਰ ਥਯੋ'[1]। ਭਗਤੂ ਕੁਲ ਮਸੰਦ ਇਹ ਭਯੋ। ਹਮ ਬਖਸ਼ਸੋ*ਦੇਵਹੁ ਬਰਤਾਇ'। ਭੀ ਅਰਦਾਸ ਗੁਰੂ ਅਗਵਾਇ॥ ੨੫ ॥ ਜਬਿ ਦੇਖਸੋ ਭੋਜਨ ਕੋ ਜਾਇ। ਪਰੇ ਕਿਰਮ† ਜਿਸ ਮਹਿੰ ਸਮੁਦਾਇ। ਆਨਿ ਗੁਰੂ ਢਿਗ ਅਰਜ਼ ਸੁਨਾਈ। 'ਖੈਬੇ ਲਾਇਕ ਨਹੀਂ ਗੁਸਾਈਂ ॥੨੬॥ਬਿਤੇ ਦਿਵਸ ਬਹੁ ਕਿਰਮ ਪਰੈ† ਹੈਂ। ਫਿਰਸੋ ਸੰਗ ਬਿਚ ਸਕਟ ਧਰੇ ਹੈਂ'। ਸੁਨਿ ਪ੍ਰਭੁ ਕਹਸੋ 'ਹਮੈ ਦਿਖਰਾਵਹੁ। ਪੀਛੇ ਤੇ ਸਭਿ ਮਹਿੰ ਬਰਤਾਵਹੁ' ॥੨੭॥ ਕੇਤਿਕ ਲਯਾਯੋ ਗੁਰੂ ਅਗਾਰੀ। ਲੈ ਨਿਜ ਹਾਥਨਿ ਗੁਲਕਾ ਧਾਰੀ। ਕਰਤਲ ਪਰ ਬੱਟੀ ਗੁਰ ਕਰੀ। ਦੇਗ਼ ਭਗਤ ਕੀ ਪੂਰਨ ਪਰੀ[2] ॥ ੨੮ ॥ ਪੁਨ ਬਰਤਾਵਨਹਾਰ ਨਿਹਾਰਾ[3]। ਸੁੱਧ ਅਹਾਰ ਭਯੋ ਇਕ ਬਾਰਾ। ਸਿੰਘਨ ਮਹਿੰ ਲਾਗਸੋ ਬਰਤਾਵਨ। ਬਹੁ ਕਰਾਹਿ ਦੇ ਕਰਿ ਤ੍ਰਿਪਤਾਵਨ ॥ ੨੯ ॥ ਭਜੇ ਰੌਰ ਤਬਿ ਲੂਟ ਮਚਾਈ। ਪਰਸੋ ਖਾਲਸਾ ਲੈ ਲੈ ਧਾਈ। ਆਪੇ ਆਪ ਸਗਰ ਲੈ ਗਏ। ਸਤਿਗੁਰ ਹੇਰਿ ਹੇਰਿ ਬਿਕਸਏ ॥੩੦॥ ਕਿਤਿਕ ਦੇਰ ਪੀਛੇ ਸਿਖ ਆਏ। ਹੁਤੇ ਪੰਚ ਦਸ ਨਹਿੰ ਕੁਛ ਖਾਏ। ਪਿਖਿ ਗੁਰ ਕਹਸੋ 'ਜਾਹੁ ਇਸ ਕਾਲਾ। ਦਯਾਲਦਾਸ ਕੋ ਗਹਿ ਲਿਹੁ ਪਾਲਾ' ॥ ੩੧ ॥ ਗਏ ਕਹੈਂ 'ਦਿਹੁ ਦੇਗ਼ ਹਮਾਰੀ'। ਗੌਰੇ ਸੁਤ ਤਬਿ ਛਾਪ ਉਤਾਰੀ। ਤਿਨ ਕੋ ਦਏ 'ਮੋਲ ਲੈ ਖਾਵਹੁ। ਦੇਗ਼ ਬਿਖੈ ਕੁਛ ਭੈਗ ਨ ਪਾਵਹੁ'॥੩੨॥ ਏਕ ਤੁਰੈਗਮ ਏਕ ਦੁਸ਼ਾਲਾ।ਦਯਾਲਦਾਸ ਦੀਨਸਿ[4] ਤਿਸ ਕਾਲਾ। ਬਖਸ਼ ਮਿਲਾਯੋ ਸੰਗਤਿ ਮਾਂਹੀ। ਰਹਸੋ ਸੰਗ ਸੇਵਾ ਕਰਿ ਪਾਹੀ ॥ ੩੩ ॥ ਕਰਿ ਨਰ ਦਰਸ਼ਨ ਸਦਨ ਸਿਧਾਰੇ। ਖਾਨ ਪਾਨ ਸੈਨਾ ਕਰਿ ਸਾਰੇ। ਥਿਰ ਹੈ ਕੇਤਿਕ ਦਿਵਸ ਬਿਤਾਏ। ਪੁਰਹਿੰ ਕਾਮ ਸਿਖ ਸੰਗਤਿ ਆਏ ॥੩੪॥ ‡ਇਕ ਦਿਨ ਛੱਲੇ ਕੋ ਲੈ ਸੰਗ। ਹਿਤ ਅਖੇਰ ਕੇ ਚਢੇ ਤੁਰੈਗ। ਗਏ ਦੂਰ ਮ੍ਰਿਗ ਦੇਖਸੋ ਜਬੈ। ਸਰ ਖਰ ਛੋਰਿ ਸੰਘਾਰਸੋ ਤਬੈ ॥੩੫॥ ਮਾਰਤਿ ਸ਼ੂਕੋ ਮੁਖ ਤੇ ਬਹੁ ਹਸੇ। ਓਸ਼ਟ ਬੀਚ ਦਸਨ ਦੁਤਿ ਲਸੇ। ਪਿਖਿ ਛੱਲੇ ਕਰ

[1] ਬੈਠ ਜਾਹ। [2] ਭਾਵ ਛਕ ਲਈ। [3] ਫਿਰ ਵਰਤਾਵਣ ਵਾਲੇ ਨੇ (ਕੀ) ਡਿੱਠਾ (ਕਿ)... [4] ਭਾਵ, ਭੇਟਾ ਦਿਤਾ (ਗੁਰੂ ਜੀ ਨੂੰ)। *ਕਵੀ ਜੀ ਅਪਣੇ ਰਚਿਤ ਬਾਲਮੀਕ ਰਾਮਾਯਣ ਦੇ ਅਨੁਵਾਦ ਦੇ ਲੰਕਾ ਕਾਂਡ, ਸਰਗ ੧੨੧ ਵਿਖੇ ਦੱਸਦੇ ਹਨ ਕਿ ਇਨ੍ਹਾਂ ਨੇ ਖੰਡੇ ਦੀ ਪਾਹੁਲ ਲਈ ਤੇ ਨਾਮ ਦਯਾਲ ਸਿੰਘ ਹੋਯਾ:-'ਖੰਡੇ ਕੀ ਪਾਹੁਲ ਲੈ ਕਰਕੋ।ਦਯਾਲ ਸਿੰਘ ਨਿਜ ਨਾਮ ਸੁਧਰਿਕੈ' ॥੧੨੩॥ †ਸਾਖੀ ਪੋਥੀ ਵਿਚ ਇਹ ਜ਼ਿਕਰ ਨਹੀਂ ਹੈ। ‡ਇਸ ਸਾਖੀ ਵੀ ਇਹ ਪਹਲੀਂ ਸਾਖੀ ਹੈ।

ਸੌਰਿ ਅਲਾਏ। 'ਇਸ ਕੋ ਹਤਿ ਕਰਿ ਕਜੋਂ ਬਿਕਸਾਏ?' ॥ ੩੬ ॥ 'ਏ ਗੁਰ ਸਿਖ ਗੁਰ ਕੇਰਿ ਖਜ਼ਾਨਾ[1]। ਰਹਜੋ ਚੁਰਾਵਤਿ ਦਰਬ ਮਹਾਨਾ। ਅਧਿਕ ਖਰਾਬ ਕਰਜੋ ਅਰੁ ਖਾਯੋ। ਤਿਸ ਅਘ ਤੇ ਇਹ ਮ੍ਰਿਗ ਤਨ ਪਾਯੋ॥੩੭॥ਸੁਨਿ ਭੱਲਾ ਬੈਰਾਰ! ਬਿਚਾਰਾ[2]। ਲੇ ਪਰ ਅੰਸ[3] ਕਿਸੀ ਪਰਕਾਰਾ। ਤਿਸ ਕੋ ਆਮਿਖ ਕਾਟਜੋ ਜਾਇ। ਇਨ ਕੁੱਠੈ[4] ਰੀਂਧੈ ਅਰੁ ਖਾਇ॥੩੮॥ ਜੋ ਨਰ ਪਰ ਕੀ ਅੰਸ ਚੁਰਾਵੈਂ। ਕੈ ਬਲ ਤੇ ਛੀਨਹਿਂ ਹਰਖਾਵੈਂ। ਮ੍ਰਿਗ ਬਕਰੇ ਆਦਿਕ ਤਨ ਧਰੈਂ[*]। ਲੈਨਹਾਰ ਤਿਨ ਭੱਖਨ ਕਰੈਂ ॥ ੩੯ ॥ ਸ੍ਵਾਮੀ ਅੰਸ ਚੁਰਾਵੈਂ ਜੋਈ।ਇਸੀ ਦਸ਼ਾ ਦੁਖ ਪਾਵੈਂ ਤੋਈ।ਹਮ ਤਬਿ ਬਰਜ ਰਹਜੋ,ਨਹਿਂ ਮਾਨਜੋ। ਯਾਂਤੇ ਹਸੇ ਬ੍ਰਿਤੰਤ ਸੁ ਜਾਨਜੋ' ॥੪੦॥ ਇਮ ਕਹਿ ਦੂਰ ਦਮਦਮਾ ਰਹਜੋ। ਪਹੁੰਚਨਿ ਸਮਾ ਨ ਮਨ ਮਹਿਂ ਲਹਜੋ ॥ ਤਰੁ ਕੀਕਰ[5] ਅਵਲੋਕਨਿ ਕਰੇ। ਤਹਾਂ ਘਿਰੇ ਪ੍ਰਭੁ ਛੋਰਾ ਕਰੇ॥੪੧॥ ਤਬਿ ਸਿੱਖਨ ਕਰ ਜੋਰਿ ਬਖਾਨਾ। 'ਪ੍ਰਭੁ ਜੀ! ਕਰਜੋ ਨ ਹਮ ਕੁਛ ਖਾਨਾ। ਦੋਨਹੁੰ ਸਮੇ ਰਹੇ ਅਬਿ ਖਾਲੀ। ਸਭਿ ਕੋ ਬਯਾਪੀ ਛੁਧਾ ਬਿਸਾਲੀ ॥ ੪੨ ॥ ਕਿਮ ਇਹ ਨਿਸਾ ਬਤਾਵਨਿ ਕਰੈਂ। ਪ੍ਰਾਤਿ ਹੋਤਿ ਪੁਨ ਚਲਿਬੋ ਪਰੈ'। ਸੁਨ ਸ਼੍ਰੀ ਮੁਖ ਤੇ ਹੁਕਮ ਬਖਾਨਾ।'ਚਢਹੁ ਕੀਕਰਾਂ ਖਰੀ ਮਹਾਨਾ ॥ ੪੩ ॥ ਬਲ ਤੇ ਇਨਹੁੰ ਹਿਲਾਵਨਿ ਕਰੀਏ। ਮਨ ਭਾਵ ਤ ਅਚਵਹੁ ਛੁਧਿ ਹਰੀਏ'। ਮਾਨਿ ਬਾਕ ਕੋ ਭਏ ਅਰੋਹਨਿ। ਗਹਿ ਝੁਲੇ ਕੀਨੇ ਦ੍ਰਿਗ ਜੋਹਨ ॥ ੪੪ ॥ ਅਨਿਕ ਭਾਂਤਿ ਕੇ ਭਏ ਅਹਾਰਾ। ਖੁਰਮੇ ਬ੍ਰਿੰਦ ਜਲੇਬ ਉਦਾਰਾ। ਮੋਦਕ ਆਦਿ ਪਰੇ ਸਮੁਦਾਈ।ਗਨ ਭੋਜਨ ਬਰਖਾ ਬਰਖਾਈ ॥ ੪੫ ॥ ਖਾਇ ਖਾਇ ਕਰਿ ਸਿਖ ਤ੍ਰਿਪਤਾਨੇ। ਕਿਤਿਕ ਸਿੰਘ ਨਹਿ ਕੀਨਸਿ ਖਾਨੇ। ਬੂਝਜੋ ਪ੍ਰਭੁ 'ਤੁਮ ਕਜੋਂ ਨਹਿਂ ਖਾਯੋ। ਸਗਰੇ ਦਿਵਸ ਹਾਥ ਨਹਿ ਆਯੋ' ॥੪੬॥ ਹਾਥ ਜੋਰਿ ਕਹਿ ਸਿੱਖ ਜਿ ਸਯਾਨੇ। 'ਸ਼੍ਰੀ ਪ੍ਰਭੁ! ਆਪ ਨ ਕੀਨਸਿ ਖਾਨੇ। ਕਿਮ ਹਮ ਖਾਇ ਸਕਹਿ ਤੁਮ ਬਿਨਾ'। ਸੁਨਿ ਪ੍ਰਸੰਨ ਹ੍ਵੈ ਸ਼੍ਰੀ ਮੁਖ ਭਨਾ ॥ ੪੭ ॥ 'ਇਹ ਸਿਖ ਗੁਰਮੁਖ ਲੇਹੁ ਬਿਚਾਰੇ। ਪੇਟ ਪਾਲ ਹੈਂ ਅਚਵਨ ਵਾਰੇ'। ਮਨਮੁਖ ਭੀ ਸਿਖ ਕਹੈਂ ਘਨੇਰੇ। ਸਿੱਖੀ ਪਾਵਨ ਦੂਰ ਬਡੇਰੇ'† ॥੪੮॥ ਪੁਨ ਚਢਿ ਕਰਿ ਨਿਜ ਡੇਰਨਿ ਆਏ। ਇਮ

[1]ਖਜ਼ਾਨਚੀ ਸੀ। [2]ਵਿਚਾਰ ਮੂਰਖ। [3]ਪਰਾਯਾ ਧਨ। [4]ਕੁੱਸੇਗਾ,ਤੜਫੇਗਾ। ਸੋ ਸਾਖੀ ਦਾ ਪਾਠ ਹੈ 'ਕੁਸੀਏਗਾ'। [5]ਕਿੱਕਰ ਦਾ ਬਿੱਛੂ। [*]ਖਾਣ ਵਾਲੇ ਤਾਂ ਪੇਟ ਪਾਲੂ ਹਨ। ਸਾਰੇ ਮ੍ਰਿਗਾਂ ਤੇ ਬੱਕਰਿਆਂ ਤੋਂ ਮੁਰਾਦ ਕਵੀ ਜੀ ਦੀ ਨਹੀਂ ਹੈ। †ਉਹੀ ਧੁਨਿ ਚਲ ਰਹੀ ਹੈ ਕਿ ਪ੍ਰੇਮ ਹੀ ਸਭ ਸ਼ੈ ਦਾ ਮੂਲ ਹੈ।

ਕੋਤਿਕ ਦਿਨ ਜਬਹਿ ਬਿਤਾਏ। ਖਾਨ ਪਾਨ ਕਰਿ ਥਿਰੇ ਗੁਸਾਈਂ। ਨਿਸਾ ਵਧੀ ਅਧਿਕੈ ਅਧਿਕਾਈ[1] ॥ ੪੯॥ ਲੋਕ ਪਸੂ ਬਹੁ ਭਏ ਦੁਖਾਰੇ। ਕਰਹਿਂ ਪ੍ਰਤੀਖਨ ਹੈ ਭੁਨਸਾਰੇ। ਬੈਠੇ ਸਭਿਨਿ ਬਿਖੈ ਨਰ ਨਾਰੀ। ਹੋਹਿ ਨ ਪ੍ਰਾਤਿ ਸਭਿਨਿ ਮਤਿ ਹਾਰੀ ॥੫੦॥—ਕੋ ਕਾਰਨ ਭਾ ਜਾਇ ਨ ਜਾਨਾ। ਮਾਰਤੰਡ ਚਾਂਢਯ ਨ ਅਸਮਾਨਾ—ਰੁਕੇ ਲੋਕ ਸਗਰੇ ਅਕੁਲਾਏ।ਸ਼੍ਰੀ ਪਰਮੇਸ਼ੁਰ ਨਾਮ ਧਿਆਏ ॥੫੧॥* ਅਧਿਕ ਰਾਤਿ ਜਬਿ ਬੀਤਨ ਕਰੀ। ਪ੍ਰਾਤਿ ਸਭਿਨਿ ਕੋ ਚਿੰਤਾ ਪਰੀ। ਛੱਲੇ ਸੰਗ ਮਿਲੇ ਸਭਿ ਜਾਇ:—'ਅਧਿਕ ਨਿਸਾ ਕੁਛ ਲਖਨੋ ਨ ਜਾਇ ॥ ੫੨ ॥ ਚਲਹੁ ਪ੍ਰਭੂ ਕੋ ਬੂਝਹਿਂ ਏਹ। ਹੈਂ ਸਰਬੱਗ੍ਯ ਬਤਾਇ ਸੁ ਦੇਹਿਂ'। ਛੱਲੇ ਜੁਤਿ ਮਾਨਵ ਸਮੁਦਾਇ।ਪਦ ਅਰਬਿੰਦ ਨਿਵੇਂ ਸਭਿ ਆਇ॥੫੩॥ਈਠੇ ਬਿਸਮਤਿ ਬਾਤ ਬਖਾਨੀ। 'ਨਿਸ ਕੀ ਗਤਿ ਕੁਛ ਜਾਇ ਨ ਜਾਨੀ'।ਗੁਰੂ ਕਹਯੋ 'ਭਾਲਾ ਹਰਿ ਜੋਈ। ਦੇਵਨ ਬਿਖੈ ਸਪਰਧਾ[2] ਹੋਈ॥੫੪॥ਸੂਰਜ ਸੁਰਪਤਿ[3] ਹਟਿ ਹਟਿ[4] ਬੈਠੇ। ਅਪਰ ਬ੍ਰਿੰਦ ਸੁਰ ਹੋਇ ਇਕੈਠੇ। ਬਰਜੀ ਬਰਖਾ ਹੁਇ ਜਗ ਨਾਂਹੀ। ਦਿਨਕਰ[5] ਥਿਰਯੋ ਸੁਰਗ ਕੇ ਮਾਂਹੀ ॥ ੫੫ ॥ ਰਾਤਿ ਵਧਣ ਕੋ ਇਹੁ ਲਖਿ ਕਾਰਨ*'। ਸੁਨਿ ਛੱਲੇ ਕਿਯ ਬਾਕ ਉਚਾਰਨ। 'ਪ੍ਰਭੁ ਜੀ ਕਿਮ ਜੀਵਹਿਂ ਬਿਨ ਬਾਰੀ[6] ?'। ਸੁਨਿ ਸਤਿਗੁਰ ਤਬਿ ਭੂਸ਼ਨ ਧਾਰੀ ॥ ੫੬ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਦਮਦਮੇ' ਪ੍ਰਸੰਗ ਬਰਨਨੰ ਨਾਮ ਪੰਚਬਿੰਸਤੀ ਅੰਸੂ ॥ ੨੫ ॥

੨੬. [ਮੀਂਹ ਵਰਸਾਇਆ। ਤਾਪ ਹਟਾਇਆ। ਪਹਿਰੇਦਾਰਾਂ ਖੇਡਾ ਦੇਖਿਆ]।

ਦੋਹਰਾ ॥ [7]ਔੜ ਲਗੀ ਬਰਖਾ ਹਟੀ ਬੀਤੇ ਦਿਵਸ ਕਿਤੇਕ। ਖੇਤੀ ਲਾਗੀ ਸੂਕਿਬੇ ਉਬਰਯੋ ਖੇਤ ਨ ਏਕ ॥ ੧॥ ਚੌਪਈ ॥ ਪ੍ਰਜਾ ਭਈ ਦੀਰਘ ਦੁਖਿਆਰੀ।ਹੁਇ ਦੁਰਭਿੱਛ ਪਰਯੋ ਨਹਿਂ ਬਾਰੀ। ਹੁਇ ਹੈ ਕਹਾਂ ਹਵਾਲ ਹਮਾਰੋ। ਬਿਨਾਂ ਅੰਨ ਕਯੋਂ ਜਿਯਨ ਬਿਚਾਰੋ' ॥ ੨ ॥ ਰਾਹਕ ਮਹਾਂ ਕਸ਼ਟ ਕੋ ਪਾਏ। ਮਿਲਿ ਮਿਲਿ ਬੈਠਿ ਬੈਠਿ ਪਛੁਤਾਏ। ਕੋਤਿਕ ਗ੍ਰਾਮਨਿ ਕੋ ਸਮੁਦਾਈ। ਚਿਤ ਚਿੰਤਾ ਬਸਿ ਭੋ ਇਕ ਠਾਈ ॥੩॥ 'ਅਬਿ ਸਮੀਪ ਸਤਿਗੁਰੂ ਸੁਹਾਏ।

[1]ਰਾਤ ਬਹੁਤ ਤੋਂ ਬਹੁਤ ਵਡੀ ਹੋਈ ਭਾਵ ਸੂਰਜ ਨਾਂ ਚੜ੍ਹਿਆ। [2]ਈਰਖਾ। [3]ਇੰਦ੍ਰ। [4](ਆਪਣੇ ਆਪਣੇ ਕੰਮਾਂ ਤੋਂ) ਹਟ ਹਟ ਕੇ। [5]ਸੂਰਜ। [6]ਜਲ ਤੋਂ ਬਿਨਾਂ ਕਿਵੇਂ ਜੀਵਾਂਗੇ। [7]ਗਾਹਕ ਆਪੋ ਵਿਚ ਵਿਚਾਰਾਂ ਕਰਦੇ ਹਨ।

*ਮੈਂ ਸਾਖੀ ਦੀ ਛੱਵੀਂ ਸਾਖੀ ਦਾ ਇਹ ਉਲਥਾ ਹੈ। ਪਤਾ ਨਹੀਂ ਸੋ ਸਾਖੀ ਦੇ ਲੇਖਕ ਨੇ ਕਿਸ ਘਟਨਾ ਨੂੰ ਐਉਂ ਵਰਣਨ ਕੀਤਾ ਹੈ। ਪਰ ਇਹ ਥੋ ਅਸਲੀ ਸਾਖੀਆਂ ਦੀ ਨਹੀਂ ਜਾਪਦੀ। ਆਖੇਪਕਾਰਾਂ ਦਾ ਹਮਤਾਖੇਪ ਜਾਪਦਾ ਹੈ, ਖੇਜ ਦੀ ਲੋੜ ਹੈ।

ਜਿਨ ਤੇ ਮਨੋ ਕਾਮਨਾ ਪਾਏ। ਏਕ ਏਕ ਕੀ ਪੁਰਵਤਿ ਆਸਾ। ਮਿਲਿ ਕੈ ਦੇਸ਼ ਚਲਹੁ ਗੁਰ ਪਾਸਾ ॥ ੪ । ਜਾਚਹੁ ਬਰਖਾ ਗੁਰੂ ਕਰੈ ਹੈਂ । ਜੀਵ ਦਾਨ ਜਗ ਕੋ ਤਬਿ ਦੈਹੈਂ'।ਇਮ ਬਿਚਾਰਿ ਸੰਗਤ ਸਮੁਦਾਈ। ਸਮਾਨੋ ਸਿੱਖ ਕਰੇ ਅਗੁਵਾਈ ॥੫॥ ਆਨਿ ਦਮਦਮੇ ਕੀਨਸਿ ਡੇਰੇ।ਚਹੁੰਦਿਸ਼ਿ ਕੇ ਨਰ ਮਿਲੇ ਘਨੇਰੇ । ਧਰੇ ਤ੍ਰਾਸ ਦੁਰਭਿਛ ਕੋ ਭਾਰੇ । ਆਇ ਗੁਰੂ ਸਭਿਹਿਨਿ ਪਰਵਾਰੇ ॥ ੬ ॥ ਕਰਿ ਕਰਿ ਨਮੋ ਚਹੁੰਦਿਸ਼ਿ ਥਿਰੇ । ਕੇਚਿਤ ਬੈਠੇ ਕੇਚਿਤ ਖਰੇ । ਖਰੋ ਮੇਵਰੋ ਅਰਜ਼ ਗੁਜਾਰੀ । 'ਕਰਹੁ ਪ੍ਰਭੂ ਜਗ ਕੀ ਰਖਵਾਰੀ॥੭॥ ਨਹੀਂ ਗਗਨ ਮਹਿੰ ਮੇਘ ਦਿਖੰਤੇ।ਸਭਿ ਦੇਸ਼ਨ ਕੇ ਖੇਤ ਸੁਕੰਤੇ।ਅਬਿ ਕੋ ਫਸਲ ਜਿ ਅੰਨ ਬਿਨਾਸ਼ਾ । ਨਹੀਂ ਨਰਨ ਕੀ ਜੀਵਨ ਆਸ਼ਾ ॥ ੮ ॥ ਅਪਨੀ ਸੰਗਤਿ ਜਾਨਿ ਬਚਾਵਹੁ । ਕਰਹੁ ਬਾਕ ਬਰਖਾ ਬਰਖਾਵਹੁ' । ਸੁਨਿ ਅਰਜ਼ੀ ਪ੍ਰਭੁ ਕ੍ਰੋਧ ਵਧਾਯੋ । ਡੱਲੇ ਦਿਸ਼ਿ ਅਵਲੋਕਿ ਅਲਾਯੋ ॥੯॥ 'ਉਠਿ ਸੁਰਪਤਿ[1] ਕੋ ਹਤਹੁ ਬਿਸਾਲਾ । ਪਠਹਿ ਮੇਘ ਜਿਸ ਤੇ ਤਤਕਾਲਾ' । ਗੁਰੂ ਬਚਨ ਪਰ ਧਰਿ ਬਿਸਵਾਸਾ।ਡੱਲਾ ਉਠਜੋ ਬਿਲੋਕਿ ਅਕਾਸ਼ਾ॥੧੦॥ਪਨਹੀ ਸਪਤ[2] ਬਗਾਇ ਸੁ ਮਾਰੀ । ਮੁਖ ਤੇ ਗਾਰੀ ਅਨਿਕ ਨਿਕਾਰੀ । 'ਮਾਨਿ ਹੁਕਮ ਕੋ ਬਰਖਹੁ ਤੂਰਨ।ਹਮ ਭੀ ਬਚ ਮਾਨਹਿੰ ਗੁਰ ਪੂਰਨ॥੧੧॥ ਬੀਚ ਤ੍ਰਿਲੋਕੀ ਹੈ ਅਸ ਕੌਨ । ਜਿਸਕੇ ਮਨ ਮਹਿੰ ਸ਼੍ਰੀ ਗੁਰ ਤੁ ਨਾਆਖ ਕ੍ਰਿਸ਼ਨ ਰਣ ਕਰਿ ਜੈ ਪਾਈ[3] । ਗੁਰ ਦਾਸਨ ਤੇ ਮਾਰ ਕਰਾਈ[4]* ॥੧੨॥ ਦੇਰ ਨ ਧਰਹੁ ਕਰਹੁ ਅਬਿ ਬਰਖਾ'।ਤੇਜ ਪ੍ਰਭੂ ਕੇ ਸੁਰਪਤਿ ਧਰਖਾ[5]।ਇਤਨੇ ਕਹੇ ਗਗਨ ਘਨ ਛਾਏ । ਜਲ ਗੇਰਨਿ ਲਾਗੇ ਸਮੁਦਾਏ ॥ ੧੩ ॥ ਸ਼੍ਰੀ ਮੁਖ ਤੇ ਬਹੁ ਹਸੇ ਕ੍ਰਿਪਾਲਾ । ਕਹਜੋ ਸ਼ਲੋਕ ਸਕਲ ਤਿਸ ਕਾਲਾ । ਲੋਕ ਹਜ਼ਾਰਹੁੰ ਪਿਖੈਂ ਤਮਾਸ਼ਾ । ਸੁਨਜੋਂ ਸ਼ੋਨ ਇਮ ਸ਼ਬਦ ਪ੍ਰਕਾਸ਼ਾ ॥ ੧੪ ॥

ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥
ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ

---

[1]ਇੰਦ੍ਰ ਨੂੰ। [2]ਸੱਤ। [3]ਫਤਹ ਪਾਈ (ਇੰਦ੍ਰ ਤੇ)। [4]ਗੁਰੂ ਜੀ ਨੇ ਦਾਸਾਂ ਪਾਸੋਂ (ਇੰਦ੍ਰ) ਨੂੰ ਮਾਰ ਪੁਵਾਈ। [5]ਕੰਬਿਆ। *ਇਥੇ ਕਵਿ ਜੀ ਸਪਸ਼ਟ ਗੁਰੂ ਜੀ ਦੀ ਅਧਿਕਤਾ ਸ਼੍ਰੀ ਕ੍ਰਿਸ਼ਨ ਜੀ ਤੋਂ ਦਿਖਾ ਰਹੇ ਹਨ, ਉਹਨਾਂ ਨੇ ਆਪ ਰਣ ਕਰਕੇ ਇੰਦ੍ਰ ਜਿੱਤਿਆ,ਸਤਿਗੁਰਾਂ ਨੇ ਦਾਸਾਂ ਤੋਂ ਮਾਰ ਕਰਾਕੇ ਇੰਦ੍ਰ ਤੋਂ ਕੰਮ ਕਰਵਾਇਆ।

ਇੰਦੁ ਛਿਦੈ ਸਿਰਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾ ਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥ ੧ ॥ (ਆਸਾ ਕਾ ਵਾ ਮ: ੧

ਚੌਪਈ ॥ ਇਹ ਸ਼ਲੋਕ ਸੰਭਿ ਪਠਨੋ ਸੁਨਾਯੋ। ਸਭਿ ਸੈਗਤਿ ਕੋ ਮਨ ਮਹਿੰ ਭਾਯੋ। ਬਰਖਾ ਲਾਗੀ ਪਰਨ ਘਨੇਰੀ । ਗਏ ਸਕਲ ਨਰ ਘਰ ਤਿਸ ਬੇਰੀ* ॥ ੧੫॥ ਗੁਰੂ ਸੁਜਸੁ ਕੋ ਜਾਤਿ ਬਖਾਨਹਿ। 'ਮੂਢ ਸੁ ਨਰ ਜੋ ਇਨਹੁੰ ਨ ਮਾਨਹਿ'। ਸਕਲ ਦੇਸ਼ ਮਹਿੰ ਭਯੋ ਸੁਕਾਲਾ। ਹਰੇ ਖੇਤ ਪਿਖਿ ਭਏ ਨਿਹਾਲਾ ॥੧੬॥ ਅੰਨ ਅਨੇਕ ਭਾਂਤਿ ਕੇ ਹੋਇ।ਜਹਿ ਕਹਿ ਗੁਰ ਪ੍ਰਤਾਪ ਕੋ ਜੋਇ। ਨਿਤ ਪ੍ਰਤਿ ਚਢਹਿ ਅਖੇਰ ਬਹਾਨੇ। ਦੂਰ ਦੂਰ ਥਲ ਪਿਖਨਿ ਪਿਆਨੇ ॥੧੭॥ ਗਾਹਨੋ ਦੇਸ਼ ਮਾਲਵਾ ਫਿਰਿਕੈ। ਇਤ ਉਤ ਕੋ ਨਰ ਹੇਰਨਿ ਕਰਿਕੈ। ਇਕ ਦਿਨ ਸਤਿਗੁਰ ਬੈਠਿ ਬਖਾਨਾ। 'ਦਯਾਵਾਨ ਇਹੁ ਦੇਸ਼ ਮਹਾਨਾ ॥ ੧੮ ॥ ਸਿੱਖੀ ਭਾਵ ਬਡੇਰ ਬਡੇਰਾ। ਦੋਸ਼ ਇਹੀ ਕਹਿੰ ਝੂਠ ਘਨੇਰਾ'। ਪੁੱਤ੍ਰੀ ਪੀਛੇ ਪਲਹਿੰ ਸਦਾਈ[2]। ਅੰਨ ਘਨੋ ਹੁਇ ਤੋਟ ਨ ਕਾਈ ॥ ੧੯ ॥ ਨਹੀਂ ਅਘਾਵਹਿੰਗੇ ਮਨ ਕਾਚੇ। ਪੈਸੇ ਕੀ ਤ੍ਰਿਸ਼ਨਾ ਮਹਿੰ ਰਾਚੇ। ਬਾਕ ਨ ਮਾਨਹਿੰ ਰਹਿੰ ਮਤਿ ਮਾਰੇ। ਅਪਨੋ ਭਲੋ ਨ ਜਾਨਿ ਗਵਾਰੇ ॥੨੦॥

ਬਚਨ:—ਖਾਨ ਕੋ ਭੇਸ[3] ॥ ਸਿੱਖੀ ਕੋ ਪ੍ਰਦੇਸ[4] । ਮਤਲਬ ਪਾਤਸ਼ਾਹੀ[5]।
ਰਾਜ ਬਿਨ ਪਾਹੀ[6] ॥ ੧ ॥

ਚੌਪਈ॥ †ਏਕ ਵਾਰ ਸਭਿ ਦੇਸ਼ ਮਝਾਰੀ। ਪਰਨੋ ਗਰਜ ਕੋ ਤਾਪ ਸੁ ਭਾਰੀ। ਸਕਲ ਦੁਖੀ ਤਨ ਥਰਹਰਿ ਕਾਂਪੇ। ਪੀਤ ਬਦਨ ਦਿਨ ਰਾਤਿ ਸੰਤਾਪੇ ॥ ੨੧ ॥ ਖਾਯੋ ਜਾਇ ਨ ਪੀਵੈਂ ਪਾਨੀ। ਪਰੇ ਰਹੈਂ ਦੁਰਬਲਹਿ ਮਹਾਨੀ।

---

[1]ਜੋ ਸਹੁਤਾ ਝੂਠ ਬੋਲਦੇ ਹਨ। [2]ਭਾਵ ਲੜਕੀਆਂ ਵੇਚਦੇ ਹਨ। [3]ਖਾਣ ਲਈ ਭੇਸ ਬਣਾਂਵਦੇ ਹਨ। [4]ਸਿੱਖੀ ਦੇਸ਼ ਤੋਂ ਪਰੇ ਹਨ। [5]ਮਤਲਬ ਹੀ ਇਹਨਾਂ ਦੀ ਪਾਤਸ਼ਾਹੀ ਹੈ, ਭਾਵ ਲੋਂ ਦੇ ਯਾਰ ਹਨ। [6]ਰਾਜ ਪਾਵਣੇ ਤੋਂ ਬਿਨਾਂ ਹਨ।

*ਹੁਕਮ ਨਾਲ ਮੀਂਹ ਵਸਾ ਦੇਣਾ ਆਤਮ ਸਤਜਾਵਾਨਾਂ ਲਈ ਮੁਸ਼ਕਲ ਨਹੀਂ ਹੈ, ਜੋਗ ਦਰਸ਼ਨ ਜੋਗੀ ਲਈ ਇਹ ਗੱਲਾਂ ਮੰਨਦਾ ਹੈ। ਜੁੜੇ ਮਨਾਂ ਦੇ ਕਰਤਬ ਹੁਣ ਭੀ ਪ੍ਰਸਿੱਧ ਹੋ ਰਹੇ ਹਨ ਤੇ ਅਵਤਾਰ ਲਈ ਜੋ ਆਤਮ ਸੱਤਜਾ ਦਾ ਘਰ ਹੈ ਐਸੇ ਕੰਮ ਕੀਹ ਬਾਤ ਹਨ।

†ਇਹ ਸੋ ਸਾਖੀ ਦੀ ੪੭ਵੀਂ ਸਾਖੀ ਵੱਲੀ ਹੈ।

ਭੱਲੇ ਆਨਿ ਗੁਰੂ ਕੇ ਪਾਸ। ਕਹੀ ਤਾਪ ਕੀ ਬ੍ਰਿਥਾ ਪ੍ਰਕਾਸ਼॥੨੨॥ 'ਮਹਾਂਰਾਜ! ਕੁਛ ਜਤਨ ਬਤਾਵਹੁ। ਅਪਨੇ ਜਾਨਹੁ ਤਾਪ ਮਿਟਾਵਹੁ। ਤੁਮ ਬਿਨ ਹਮਰੋ ਨਹਿੰ ਰਖਵਾਰਾ। ਗਹੋ ਆਸਰਾ ਬਡੋ ਬਿਚਾਰਾ' ॥ ੨੩ ॥ ਸੁਨਤਿ ਬਿਨੈ ਕੋ ਭਏ ਕ੍ਰਿਪਾਲ। ਕਹੋ 'ਉਪਾਇ ਕਰਹੁ ਤਤਕਾਲ। ਸਿਰ ਪਰ ਰਾਖਹੁ ਸਗਰੇ ਕੇਸ਼। ਗੁਰਬਾਨੀ ਨਿਤ ਪੜ੍ਹਹੁ ਵਿਸ਼ੇਸ਼ ॥ ੨੪ ॥ ਨਿਕਸੈ ਤਾਪ ਦੇਸ਼ ਤੇ ਤਬੈ।ਗੁਰਮਤਿ ਕਰਨਿ ਲਗਹੁਗੇ ਜਬੈ'। ਸੁਨਿ ਭੱਲੇ ਸਭਿਹੂੰਨਿ ਸੁਨਾਈ। ਕਰਤਿ ਭਏ ਤਿਮ ਨਰ ਸਮੁਦਾਈ ॥ ੨੫। ਤਜਿ ਨਿਜ ਗ੍ਰਾਮਨਿ ਕੋ ਚਲਿ ਆਏ। ਰਹੋ ਦਮਦਮੇ ਪਢਨ ਲਗਾਏ। ਪੁਨ ਗੁਰ ਕਹੋ 'ਲਹਹੁ ਸੁਖ ਸਾਰੇ। ਧਰਮਸਾਲ ਰਚਿ ਗ੍ਰਾਮ ਮਝਾਰੇ ॥ ੨੬ ॥ ਸਿਖ ਸੰਗਤਿ ਤਿਸ ਬੀਚ ਬਿਠਾਵਹੁ। ਧਰਹੁ ਭਾਉ ਉਰ ਟਹਿਲ ਕਮਾਵਹੁ। ਜੋੜ ਕਰਹੁ ਸਤਿ ਸੰਗਤਿ ਕੇਰਾ। ਗੁਰਬਾਨੀ ਮਨ ਰੁਚੋ[1] ਘਨੇਰਾ ॥ ੨੭ ॥ ਹੁਇ ਹੈ ਸੁਖ ਨਹਿੰ ਚੜ੍ਹਿ ਹੈ ਤਾਪ। ਨਾਸ਼ ਹੋਇਗੇ ਸੋਗ ਸੰਤਾਪ'। ਧਰਿ ਕਰਿ ਤ੍ਰਾਸ ਸਕਲ ਨੇ ਮਾਨੀ। ਕਹੀ ਗੁਰੂ ਜਿਮ ਸਭਿ ਤਿਮ ਠਾਨੀ ॥੨੮ ॥ ਦਯਾ ਧਰਮ ਅਰੁ ਪਠਿਬੋ ਬਾਨੀ। ਸਿੱਖੀ ਪਸਰੀ ਦੇਸ਼ ਮਹਾਨੀ। ਪੁਨ ਸਿਰ੍ਹੰਦ ਕੇ ਸੂਬੇ ਜਾਨਿ। ਗੁਰੂ ਟਿਕੋ ਤੇ ਦੁਖੀ ਮਹਾਨ ॥੨੯॥ ਲਿਖਸੋ ਪੱਤ੍ਰ ਨਿਜ ਜੋਰ ਜਨਾਯੋ। ਭੱਲੇ ਕੋ ਸਮੀਪ ਪਹੁੰਚਾਯੋ। ਗਯੋ ਦੂਰਗ ਮਹਿੰ ਲੈ ਕਰਿ ਸੋਈ। ਸਤਿਗੁਰ ਕੋ ਸੁਧ ਤਿਸ ਕੀ ਹੋਈ ॥ ੩੦ ॥ ਏਕ ਸਿੱਖ ਕੋ ਤਬੈ ਪਠਾਯੋ। 'ਗੁਪਤਿ ਰਹਹੁ ਸੁਨਿ ਕਹਾਂ ਪਠਾਯੋ[2]। ਸੁਨਿ ਕੈ ਭੱਲਾ ਭਾਖ ਕਹਾ ਕਹੈ। ਨਹੀਂ ਛਰੈ, ਕੈ ਛਰਪਤਿ ਅਹੈ[3]' ॥ ੩੧॥ ਅੰਤਰ ਇਤ ਉਤ ਸਿਖ ਬਿਚਰੈਤਾ। 'ਭੱਲਾ ਕਾਗਦ ਤੁਰਕ ਸੁਨੈਤਾ। 'ਕਹੋ ਨਿਜ ਬੁਰਾ ਕਰਨਿ ਅਭਿਲਾਖਾ। ਪਾਤਸ਼ਾਹੁ ਰਿਪੁ ਗੁਰ ਢਿਗ ਰਾਖਾ॥੩੨॥ਅਬਿ ਭੀ ਕਰਹੋ ਜਿ ਚਹਿੰ ਭਲਿਆਈ*। ਹਮ ਕੋ ਗੁਰੂ ਦਿਹੋ ਪਕਰਾਈ। ਸੈਨ ਘਨੇਰੀ ਦੇਤਿ ਪਠਾਇ। ਮਿਲਿ ਕਰਿ ਤਿਸ ਕੋ ਦੇਹੁ ਗਹਾਇ ॥ ੩੩ ॥ ਨਤੁ ਤੁਝ ਕੋ ਦੇਂ ਬਡੀ ਸਜਾਈ।ਬਸਿਬੋ ਦੇਹਿ ਨਹੀਂ ਇਸ ਥਾਂਈ। ਲੂਟਹਿੰ ਗ੍ਰਾਮ ਉਜਾਰਨ ਕਰੈਂ। ਆਇ ਅਚਾਨਕ ਸਭਿ ਕੋ ਧਰੈਂ[4]' ॥ ੩੪ ॥ ਸੁਨਿ ਭੱਲੇ ਉੱਤਰ

---

[1]ਪ੍ਰੀਤ ਕਰੋ। [2]ਗੁਰੂ ਜੀ ਨੇ ਸਿਖ ਨੂੰ ਕਹਿਆ ਗੁਪਤ ਰਹੀਂ ਸੁਣੀਂ (ਵਜ਼ੀਰ ਖਾਂ ਨੇ ਕੀ ਕਹਿ) ਭੇਜਿਆ ਹੈ। [3]ਯਾ ਡਰਦਾ ਹੈ। [4]ਫੜਾਂਗੇ।

*ਅੱਗੇ ਵੀ ਅੰਸੂ ੨੨ ਦੇ ਅੰਤ ਵੀ ਵਜ਼ੀਰ ਖਾਂ ਭੱਲੇ ਤੋਂ ਮੰਗ ਕਰ ਚੁਕਾ ਹੈ।

ਲਿਖਵਾਯੋ। 'ਹਮ ਨਹਿੰ ਡਰਹਿੰ ਜਿ ਚਹਤਿ ਡਰਾਯੋ। ਭੇਜਹਿੰ ਦਲ ਤਿਸ ਕੋ ਸੰਗ ਲਰੈਂ। ਮਾਰਿ ਲੂਟ ਆਗੈ ਚਲਿ ਪਰੈਂ ॥ ੩੫ ॥ ਨਿਰਜਲ ਬਨ ਮਹਿੰ ਬਸ ਨਹਿੰ ਤੋਰੋ। ਸਿਰ ਕੋ ਸਾਥ ਗੁਰੂ ਹੈ ਮੋਰੋ। ਕਿਸ ਬਿਧਿ ਗਹੈਂ ਨ ਗਹਿਬੋ ਦੋਹਿੰ। ਨਿਜ ਪ੍ਰਾਨਨਿ ਕੋ ਸੰਗ ਰਖੋਹਿੰ' ॥ ੩੬ ॥ ਇਮ ਉੱਤਰ ਡੱਲੇ ਲਿਖਵਾਯੋ। ਸਮੁਖ ਵਜੀਦੇ ਤੁਰਤ ਪਠਾਯੋ। ਸਗਰੀ ਬਾਤ ਦੁਹਨਿ ਦਿਸ਼ਿ ਕੋਰੀ। ਸਿਖ ਨੇ ਸੁਨੀ ਭਲੇ ਤਿਸ ਬੇਰੀ ॥੩੭॥ ਸੋ ਸਤਿਗੁਰ ਢਿਗ ਆਨਿ ਸੁਨਾਈ। ਸੁਨਿ ਕਰਿ ਖੁਸ਼ੀ ਭਏ ਸੁਖਦਾਈ। ਕੇਤਿਕ ਦਿਵਸ ਬਿਤੀਤੇ ਔਰ। ਸਤਿਗੁਰ ਥਾਸੇ ਤਿਸ ਹੀ ਠੌਰ ॥ ੩੮ ॥ ਸੰਗਤਿ ਦੂਰ ਦੂਰ ਤੇ ਆਵੈ। ਪ੍ਰਭੁ ਕੇ ਪਾਇਨ ਸੀਸ ਝੁਕਾਵੈ। ਅਰਪਹਿ ਅਨਿਕ ਅਕੋਰਨਿ ਲਯਾਇ। ਮਨਹੁ ਕਾਮਨਾ ਅਪਨੀ ਪਾਇ॥੩੯॥*ਨਿਸ ਮਹਿੰ ਦਸ ਸਿੰਘਨਿ ਕੋ ਪਹਿਰਾ। ਪਲੰਘ ਨਿਕਟ ਜਾਗਹਿੰ ਨਿਤ ਠਹਿਰਾ। [1]'ਇਕ ਦਿਨ ਖੇਡਾ ਪਾਵਨ ਕੀਨਿ। ਗਾਵਨ ਨਾਚਨ ਨਰ ਨਾਰੀਨ' ॥੪੦ ॥ ਸੋ ਸਿਖ ਆਪਸ ਮਹਿੰ ਇਮ ਕਹੈਂ। 'ਨਿੰਦ੍ਰਾ ਬਸੀ ਗੁਰੂ ਅਬਿ ਅਹੈਂ । ਚਲਹੁ ਬਿਲੋਕਹਿੰ ਤਤਛਿਨ ਆਵੈਂ। ਤਬਿ ਲੌ ਕਹਾਂ ਬਿਗਰ ਕੁਛ ਜਾਵੈ ॥ ੪੧ ॥ ਸਤਿਗੁਰ ਜਾਗਨਿ ਤੇ ਪਹਿਲਾਈ। ਆਇ ਥਿਰੈਂਗੇ ਇਸ ਹੀ ਥਾਂਈ'। ਇਮ ਕਹਿ ਕਰਿ ਸਿਖ ਪੰਚ ਪਧਾਰੇ। ਪਚ ਨ ਗਏ ਥਿਰੇ ਡਰ ਧਾਰੇ ॥ ੪੨ ॥ ਖੇਡਾ ਕਰਨੋ ਬਿਲੋਕਨ ਜਬੈ। ਡਰਤਿ ਪਰਸਪਰ ਬੋਲੇ ਤਬੈ। 'ਇਹਠਾਂ ਆਇ ਲਿਯੋ ਕਹੁ ਕਹਾਂ। ਸ਼੍ਰੀ ਪ੍ਰਭੁ ਕੋਪ ਕਰਹਿੰਗੇ ਤਹਾਂ ॥ ੪੩ ॥ ਕਯੋਂ ਨਾਹਕ ਅਪਰਾਧੀ ਥੀਜੈ। ਅਬਿ ਭੀ ਚਲਹੁ ਨ ਬਿਲਮ ਲਗੀਜੈ'। ਇਮ ਬੋਲਤਿ ਤੁਰਨ ਹਟਿ ਆਏ। ਤ੍ਰਾਸਤਿ ਖਰੇ ਭਏ ਨਿਜ ਥਾਂਏ ॥੪੪॥–ਗੁਰ ਸੋਵਤਿ ਭੀ ਜਾਗਤਿ ਸਦਾ। ਜਿਨ ਤੇ ਛਿਪ ਹੈ ਬਾਤ ਨ ਕਦਾ–। ਗਏ ਹੁਤੇ ਸੋ ਡਰ ਧਰਿ ਥਿਰੇ। ਜੇ ਨਹਿੰ ਗਏ ਅਫਸੋਸ ਸੁ ਧਰੇ ॥੪੫ ॥–ਇਹ ਪਿਖਿ ਆਇ ਗਏ ਜਿਮ ਅਬੈ। ਹਮ ਭੀ ਜਾਤਿ ਬਿਲੋਕਤਿ ਤਬੈ। ਥਿਰੇ ਰਹੇ ਕਜ਼ਾ ਤੁਮ ਨੋ ਪਾਯੋ। ਦਿਖਹਿੰ ਤਮਾਸ਼ਾ[2] ਬਾਦ ਗਵਾਯੋ ॥ ੪੬ ॥ ਗੁਰ ਤੇ ਸੁਪਤਿ ਰਹੇ ਅਬਿ ਤਾਂਈ–। ਇਮ ਪੰਚਹੁੰ ਨਿਸ ਝੂਰਿ ਬਿਤਾਈ। ਭਈ ਪ੍ਰਾਤਿ ਨਿਜ

---

[1]ਇਕ ਦਿਨ ਆਦਮੀਆਂ ਤ੍ਰੀਮਤਾਂ ਨੇ ਗਾਵਣ ਨੱਚਣ ਦਾ ਅਖਾੜਾ ਰਚਿਆ। [ਪੋ:,–ਏਂਡਾ ਪਾਵਨ=ਅਖਾੜਾ ਰਚਨਾ। ਤਮਾਸ਼ਾ ਕਰਨਾ]। [2]ਤਮਾਸ਼ਾ ਦੇਖਣ। *ਸਾਖੀ ਪੋ: ਵੀ ਸਾਖੀ ਹੈ।

ਛੋਰੇ ਗਏ।ਸ਼ੌਚਿ ਸ਼ਨਾਨ ਗੁਰੂ ਤਨ ਕਏ ॥੪੭॥ ਲਰੀ ਦਿਵਾਨ ਸੁ ਸਕਲ ਬੁਲਾਏ।ਬੂਝੇ 'ਨਿਸ ਮਹਿ ਕਹਾਂ ਸਿਧਾਏ? ਕਿਮ ਕਿਮ ਆਪਸ ਮਹਿ ਤੁਮ ਭਾਖੀ?ਕਹਹੁ ਸਾਚ,ਹਮ ਸਭਿ ਕੇ ਸਾਖੀ' ॥੪੮॥ ਦੁਹਾਂ ਧਿਰਾਂ[1] ਤਬਿ ਸਾਚ ਬਖਾਨੀ। ਜਿਮ ਬੀਤੀ, ਜਿਮ ਭਾਖਾ ਬਾਨੀ[2]। ਸ਼੍ਰੀ ਗੁਰ ਸੁਨਿ ਕਰਿ ਸਭਿਨਿ ਸੁਨਾਏ। 'ਨਿਕਟੇ ਦੂਰ ਦੂਰ ਨਿਕਟਾਏ[3]' ॥ ੪੯ ॥ ਗਏ ਜੁ, ਤਿਨ ਕੋ ਮਨ ਹਮ ਪਾਹੀ[4]। ਗਏ ਨ,ਤਿਨ ਮਨ ਖੋਡੇ ਮਾਹੀ'।ਸੁਨਿ ਸਭਿ ਸਾਚ ਸਾਚ ਕਹਿ ਮਾਨੀ। 'ਧੰਨ ਧੰਨ ਸਤਿਗੁਰ ਗੁਨ ਖਾਨੀ*' ॥ ੫੦ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਐਨੇ 'ਸਿੱਖਨ' ਪ੍ਰਸੰਗ ਬਰਨਨੰ ਨਾਮ ਖਸ਼ਟ ਬਿੰਸਤੀ ਅੰਸੂ ॥੨੬॥

੨੭. [ਮੀਂਹ ਪਵਾਯਾ ਤੇ ਦੰਦ ਕਰਾਯਾ। ਭਾਈ ਝੁਲਣ ਸਿੰਘ]।

ਦੋਹਰਾ ॥ ਸੋ ਬਰਖਾ ਕਰਿ ਘਨ ਗਏ ਖੇਤੀ ਲਈ ਪਕਾਇ। ਕਿਤਿਕ ਮਾਸ ਬੀਤੇ ਬਹੁਰ ਬਾਰਿ ਬੂੰਦ ਨਹਿ ਪਾਇ ॥੧॥ਚੌਪਈ॥ †ਰ੍ਹਾਮ ਨਿਕਟ ਕੇ ਸਰ ਸੁਸਕਾਨੇ।ਪਸੁ ਮਨੁਖ ਜਹਿ ਪਾਨੀ ਪਾਨੇ[5]। ਸ਼੍ਰੀ ਗੁਰ ਸੁਨਿ ਛੱਲੇ ਕੀ ਬਾਤ। ਕਹੀ ਤੁਰਕ ਸੋਂ ਲਿਖਿ ਬੱਖ੍ਯਾਤ[6] ॥ ੨ ॥ 'ਜੀਵਣ ਮਰਣ ਗੁਰੂ ਕੇ ਸੰਗ। ਪਠਹਿਂ ਚਮੂੰ ਤਬਿ ਘਾਲਹਿ ਜੰਗ'। ਇਤਿਮਾਦਿਕ ਜਬਿ ਸਿੱਖ ਸੁਨਾਈ। ਅਧਿਕ ਪ੍ਰਸੰਨ ਭਏ ਗੋਸਾਈਂ ॥ ੩ ॥ ਜਬਿ ਛੱਲਾ ਗੁਰ ਢਿਗ ਚਲਿ ਆਯੋ। ਢੈਠਿ ਗਯੋ ਪਗ ਸੀਸ ਨਿਵਾਯੋ। ਭਏ ਪ੍ਰਸੰਨ ਕ੍ਰਿਪਾਲੁ ਬਖਾਨਾ। 'ਤੋ ਸੰਗ ਬੰਧਪ ਚਮੂੰ ਮਹਾਨਾ' ॥ ੪ ॥ ਰੋਜ ਗੁਰੂ ਸਰਕਾਰ ਜੁ ਬਰਤੈ[7]। ਸਭਿ ਚਾਕਰ ਜਿਮ ਲੈਬੋ ਕਰਤੈ। ਤਿਮ ਤੂੰ ਗਿਨਿ ਨਿਜ ਸੰਗ ਜਿਤੋਕ।ਲੀਜਹਿ ਅਪਨੋ ਰੋਜ ਤਿਤੋਕ ॥੫॥ ਨਿਜ ਬੰਧਪ ਬੈਰਾੜਨਿ ਦੀਜੈ। ਸਭਿ ਕੋ ਚਿਤ ਆਨਦ ਜੁਤਿ ਕੀਜੈ। ਇਸ ਤੇ ਬਿਨਾਂ ਆਨ ਅਭਿਲਾਖਾ। ਸੋ ਭੀ ਦੇਹਿ ਕਰਹੁ ਨਿਜ ਭਾਖਾ ॥੬॥ ਸੁਨਿ, ਛੱਲਾ ਬੈਰਾੜ ਉਦਾਰਾ! ਤੁਝ ਪਰ ਰਿਦਾ ਪ੍ਰਸੰਨ ਹਮਾਰਾ। ਧਰਹੁ ਕਾਮਨਾ,ਸੋ ਕਹਿ,ਦੇਈਂ[8]‡।ਹਮ ਤੇ ਕਰਹੁ ਜਾਚਨਾ

[1]ਦੋਹਾਂ ਧਿਰਾਂ ਭਾਵ ਜੋ ਗਏ ਸਨ ਖੇਡਾਂ ਦੇਖਨ ਤੇ ਜੋ ਨਹੀਂ ਸਨ ਗਏ। [2]ਜਿਵੇਂ ਬਾਣੀ ਕਹੀ ਸੀ। [3]ਜੋ (ਦੇਹ ਕਰ) ਨੇੜੇ ਸਨ (ਸੋ ਮਨ ਕਰ) ਦੂਰ ਸਨ (ਭਾਵ ਮਨ ਤਮਾਸ਼ੇ ਵਿੱਚ ਸੀ) ਜੋ ਦੂਰ (ਭਾਵ ਤਮਾਸ਼ੇ ਗਏ) ਸੋ ਮਨ ਕਰ ਨੇੜੇ ਸਨ (ਭਾਵ ਮਨ ਤਿਨ੍ਹਾਂ ਦਾ ਸਾਵੇ ਭੋ ਵਿਚ ਸੀ)। [4]ਪਾਸ ਸੀ।[5]ਪੀਂਦੇ ਸਨ। [6]ਜੋ (ਛੱਲੇ ਨੇ) ਤੁਰਕ (ਮੁਖੀ) ਨੂੰ ਪ੍ਰਗਟ ਲਿਖਕੇ ਤੇ ਕਹਿਕੇ ਭੇਜੀ ਸੀ ਕਿ.—[7]ਸਨਬੰਧੀਆਂ ਦੀ ਫੌਜ ਬਹੁਤ ਹੈ। [8]ਜੋ ਗੁਰੂ ਦੀ ਸਰਕਾਰੋਂ ਟੋਕ੍ਹਾਨਾ ਵਰਤਦਾ ਹੈ। [9]ਇਹ ਕਹੁ (ਅਸੀਂ) ਦੇਵੀਏ। *ਮਨ ਦੀ ਸਮੀਪਤਾ ਦਾ ਅਸੂਲ ਸਮਝਾਇਆ ਹੈ। ਫਰਜ਼ ਤੋਂ ਉੱਕਣ ਦੀ ਢਿਲਿਆਈ ਨਹੀਂ ਕੀਤੀ। ਉੱਤਮ ਅਵਸਥਾ ਉਹੀ ਹੈ ਜੋ ਤਨ ਕਰਕੇ ਹਾਜ਼ਰ ਰਹਿਣ ਤੇ ਮਨ ਕਰਕੇ ਹਜ਼ੂਰੀ ਵਿਚ ਰਹਿਣ। †ਇਹ ਪ੍ਰਸੰਗ ਸਾਖੀ ਪੋਥੀ ਦਾ ਹੈ ਪਰ ਸੋ ਸਾਖੀ ਦੀ ੪੮ਵੀਂ ਸਾਖੀ ਵਿਚ ਭੀ ਆਯਾ ਹੈ।ਦੋਹਾਂ ਤੋਂ ਲੈਕੇ ਚਲਾਕੇ ਕਵੀ ਜੀ ਲਿਖ ਰਹੇ ਹਨ। ‡ਪਾਃ—ਦਈਓ

ਲੇਈ*'॥੭॥ ਸੁਨਿ ਭੱਲੇ ਕਰ ਜੋਰਿ ਉਚਾਰੀ। 'ਪਾਤਸ਼ਾਹੁ! ਚਹਿਯਤਿ ਅਬਿ ਬਾਰੀ[1]। ਪਸ਼ੁ ਪੰਛੀ ਮਾਨਵ ਸਮੁਦਾਯਾ। ਬਿਨਾ ਨੀਰ ਤੇ ਹੁਇ ਬਿਕੁਲਾਯਾ ॥੮॥ ਜੋ ਪ੍ਰਸੰਨ ਬਰਖਾ ਦਿਹੁ ਅਬੈ। ਟੋਭੇ ਪੂਰਹਿ ਲਹੈਂ ਸੁਖ ਸਬੈ'। ਸੁਨਿ ਕਰਿ ਐਸੇ ਪ੍ਰਭੂ ਉਚਾਰਾ। 'ਮੀਂਹੁ ਕਹਾ ਹਮ ਕਾਂਖ ਮਝਾਰਾ[2] ॥੯॥ ਜਿਸ ਤੇ ਅਬਿ ਨਿਕਾਸ ਕਰਿ ਦੇਹਿੰ। ਅਪਰ ਕਾਮਨਾ ਜਾਚਨ ਲੇਹਿ'। ਇਮ ਕਹਿ ਸੁਨਿ ਹੋਏ ਸ਼ਭਿ ਮੌਨ। ਕਿਤਿਕ ਸਮੇਂ ਥਿਰ, ਗਾ ਪੁਨ ਭੌਨ[3] ॥ ੧੦ ॥ ਅਗਲੇ ਦਿਵਸ ਰੋਜ਼[4] ਬਰਤੰਤਾ ਚਾਕਰ ਗਨ ਗਿਨਿ ਗਿਨਿ ਸੁਲਹੈਂਤਾ ਤਬਿ ਭੱਲਾ ਬੰਦਨ ਹਿਤ ਆਯੋ। ਬੈਠਤਿ ਪਗ ਪਰ ਸੀਸ ਨਿਵਾਯੋ ॥੧੧॥ ਕਰਿ ਕਰਿ ਲੇਖਾ ਸਭਿ ਚਿਤ ਚੇਤੇ। ਆਵਤਿ ਜਾਤਿ ਲੇਤਿ ਇਕ ਦੇਤੇ। ਤਿਨ ਦਿਸ਼ਿ ਦੇਖਤਿ ਪ੍ਰਭੂ ਬਖਾਨਾ। 'ਲਿਹੁ ਭੱਲਾ ਨਿਜ ਰੋਜ਼ ਮਹਾਨਾ ॥ ੧੨ ॥ ਅਪਰ ਕਾਮਨਾ ਭੀ ਲਿਹੁ ਸੰਗ। ਜਾਚ ਲੇਹੁ ਅਪਨੋ ਹਿਤ ਅੰਗ[5] !' ਸੁਨਿ ਭੱਲੇ ਕਰ ਜੋਰਿ ਉਚਾਰੀ। 'ਪਾਤਸ਼ਾਹੁ ਦਿਹੁ ਬਰਖਾ ਬਾਰੀ ॥ ੧੩ ॥ ਪ੍ਰਾਨੀ ਹਰਖਹਿੰ ਜਿਸ ਤੇ ਸਾਰੇ। ਇਸ ਤੇ ਅਪਰ ਨ ਚਾਹ ਉਦਾਰੇ। ਖੁਸ਼ੀ ਆਪ ਕੀ ਸਭਿਹਿਨਿ ਊਪਰ। ਘਨੀ ਦੇਹੁ ਬਰਖਾ ਅਬਿ ਭੂ ਪਰ' ॥੧੪॥ ਮੌਨ ਭਏ ਸੁਨਿਕੈ ਗੁਨ ਖਾਨੀ।—ਸਭਿ ਚਾਹਿਤਿ, ਸਰ ਰਹਨੋ ਨ ਪਾਨੀ—। ਤਬਿ ਉਠਿ ਗਮਨਯੋ ਭੱਲਾ ਘਰ ਕੋ। ਨਿਤ ਹਰਖਾਇ ਸੇਵ ਕਰਿ ਗੁਰ ਕੋ ।੧੫॥ ਸੌ ਦਿਨ ਜਾਮਨਿ ਬੀਤੇ ਜਬੈ। ਦਰਸ ਕਰਨ ਆਯੋ ਪੁਨ ਤਬੈ। ਬੈਠਿ ਗਯੋ ਗੁਰ ਕੇ ਚਿਤ ਆਯੋ। ਜਥਾ ਤੁਰਕ ਸੋਂ ਲਿਖਨੋ ਪਠਾਯੋ[6] ॥੧੬॥ ਹੋਇ ਪ੍ਰਸੰਨ ਦਿਯੋ ਕੁਛ ਚਾਹਤਿ। ਰੀਝ ਪਰਾਇ ਨ, ਦੇਤਿ ਉਮਾਹਤਿ[7]। 'ਭੱਲੇ ਬਿਰਾਜ! ਜਾਚ ਅਬਿ ਲੇਹੁ। ਜੋ ਮੁਖ ਕਹੈਂ ਤਥਾ ਕਰਿ ਦੇਹੁੰ' ॥੧੭॥ 'ਸ਼੍ਰੀ ਪ੍ਰਭੂ ਪਾਤਸ਼ਾਹੁ ਗੁਰ ਸਾਚੇ !। ਦਿਹੁ ਬਰਖਾ ਪ੍ਰਾਨੀ ਸਭਿ ਜਾਚੇ'। ਸੁਨਤਿ ਪ੍ਰਸੰਨ ਕ੍ਰਿਪਾਲ ਮਹਾਨਾ। ਸ਼੍ਰੀ ਮੁਖ ਤੇ ਮੁਸਕਾਇ ਬਖਾਨਾ ॥ ੧੮ ॥

ਬਚਨ:—'ਨੱਟ ਦਾ ਬੋਲ। ਬਾਣੀਏ ਦੀ ਦੱਪ। ਗੁਰੂ ਦਾ ਵਾਕ। ਬ੍ਰਹਮਣ ਦਾ ਸਾਕ'।

ਚੌਪਈ॥ਇਹ ਛੁਛੇ ਨਹਿੰ ਜਾਇਂ ਕਦਾਈਂ। ਚਹੈਂ ਜੁ ਚਿਤ ਮਹਿੰ ਲੇਂ ਬਰਿਆ-

[1]ਪਾਣੀ। [2]ਕੱਛ ਵਿੱਚ। [3]ਫਿਰ ਘਰ ਨੂੰ ਚਲਾ ਗਿਆ। [4]ਦੇਸ਼ੀਨਾ। [5]ਅਪਨੇ (ਤੇ ਆਪਣੇ) ਅੰਗਾਂ (ਸਾਕਾਂ) ਲਈ। (ਅ) ਹੇ ਪਿਆਰੇ! [6]ਜਿਵੇਂ ਲਿਖ ਭੇਜਿਆ ਸੀ (ਭੱਲੇ ਨੇ)। [7](ਗੁਰੂ ਜੀ ਦੇਣ ਦੇ) ਉਮਾਹ ਨੂੰ ਪਰਾ ਜਾਣਾ ਨਹੀਂ ਚਾਹੁੰਦੇ (ਭਾਵ ਗੁੰਮ ਕਰਨਾ ਨਹੀਂ ਚਾਹੁੰਦੇ) ਤੇ ਦਣ ਨੂੰ ਉਮਲਦੇ ਹਨ।

*ਪਾ:—ਲਈਦੇ।

ਈ[1]। ਜਟ ਪਿੰਨੇ ਭਾਂ ਕੈਧ ਥੀ ਘਿੰਨੇ[2]। ਅਪਰ ਪਾਸ ਤੇ ਕਜੋ ਨਹਿੰ ਲਿੰਨੇ[3] ॥੧੬॥ ਜਾਹੁ ਭਲਾ ਅਬਿ ਬਿਲਮ ਨ ਲਾਉ। ਟੋਭੇ ਸਭਿ ਹੀ ਸਾਫ ਕਰਾਉ। ਬਰਖਾ ਦਈ ਅਧਿਕ ਅਧਿਕਾਤੇ। ਬਾਰ ਹਾਰ ਤੈਂ ਜਾਚੀ ਜਾਂ ਤੇ[4] ॥ ੨੦ ॥ ਛੱਲਾ ਉਠਜੋ ਅਨੰਦਤਿ ਹੋਵਾ। ਗੁਰੂ ਪ੍ਰਸੰਨ ਅਪਨ ਪਰ ਜੋਵਾ । ਸੁਨਿ ਸੁਨਿ ਨਰ ਨਾਰੀ ਬਿਸਮਾਏ।–ਘਨੇ ਆਇੰ ਘਨ ਗੁਰ ਫੁਰਮਾਏ ॥ ੨੧ ॥ ਨਹਿੰ ਬਿਲੋਕੀਅਤਿ ਅਬਿ ਨਭ ਮਾਂਹੀ। ਲਗੀ ਔੜ ਘਨ ਪੱਯਤਿ ਨਾਂਹੀ। ਬਰਖਾ ਹੁਇ ਹੈ–,ਹੋਰਨ ਹੋਤੁ। ਨਰ ਨਾਰੀ ਬਿਸਮੰਤਿ ਸੁਚੇਤ ॥ ੨੨ ॥ ਢੋਲ ਬ੍ਰਿੰਦ ਇਕਠੇ ਕਰਿਵਾਏ। ਤੀਰ ਤਾਲ ਕੋ ਜਾਇ ਬਜਾਏ। ਸੁਨਿ ਸੁਨਿ ਮਾਨਵ ਅਏ ਪਲਾਈ। ਤਾਲ ਸੁਧਾਰਹਿੰ ਚੌਪ ਉਠਾਈ ॥ ੨੩ ॥ ਤਿਹ ਛਿਨ ਚਲੀ ਪੌਣ ਪੁਰਵਾਈ[5]।ਨਿਕਸੇ ਘਨ ਜਿਮ ਗਜ ਸਮੁਦਾਈ[6]। ਘੁਮਡੀ ਘਟ ਘਰੀਕ ਮਹਿੰ ਘਨੀ[7]। ਘੋਰ ਘੋਰ ਘਨ ਚਪਲਾ[8] ਸਨੀ॥੨੪॥ ਬਡੀ ਬਡੀ ਬੂੰਦੈਂ ਬਹੁ ਪਰੀ। ਬਰਸਨ ਲਗੰਜੋ ਅਧਿਕ ਭੀ ਝਰੀ। ਜਿਤ ਕਿਤ ਨੀਰ ਪ੍ਰਵਾਹ ਚਲੰਤਾ। ਊਚੇ ਥਲ ਤੇ ਨੰਮ੍ਰਿ ਢਰੰਤਾ ॥ ੨੫ ॥ ਧਾਇ ਧਾਇ ਨਰ ਧਾਮਨ ਥਰੇ। ਬਾਰੀ[9] ਬਹੈ ਬਿਲੋਕਨ ਕਰੇਂ। 'ਧੰਨ ਗੁਰੂ, ਗੁਰ ਧੰਨ' ਬਖਾਨਹਿੰ। 'ਅਹਾਂ ਮੂਢ ਜੋ ਇਨਹੁੰ ਨ ਮਾਨਹਿੰ' ॥ ੨੬ ॥ ਤੀਨਹੁੰ ਦਿਨ ਸੁ ਤੀਨ ਹੀ ਜਾਮਨਿ। ਬਰਖੀ ਘਟਾ ਦਮਕਤੀ ਦਾਮਨਿ। ਅਸ ਇਕ ਬਾਰ ਪਰਜੋ ਬਹੁ ਬਾਰੀ। ਬਯਾਕੁਲ ਹੋਇ ਪਰੇ ਨਰ ਨਾਰੀ॥੨੭॥ਖਾਨ ਪਾਨ ਭੂਲੀ ਸੁਧਿ ਨਾਨਾ।ਬਿਦਰਤਿ ਸਦਨ ਸੁਧਾਰਤਿ ਠਾਨਾ[10]। ਸਭਿ ਮਿਲਿ ਕਰਿ ਛੱਲੇ ਕਹੁ ਪ੍ਰੈਰੈਂ । 'ਬਿਨਤੀ ਕੀਜਹਿ ਗੁਰੂ ਅਗੋਰੈ ॥ ੨੮ ॥–ਹਮਰੇ ਸੁਖ ਹਿਤ ਘਨ ਬਰਖਾਯੋ। ਅਬਿ ਸਭਿ ਤ੍ਰਿਪਤੈਂ ਬਾਂਛਤਿ ਪਾਯੋ–' ਸੁਨਿ ਛੱਲਾ ਪਹੁੰਚਜੋ ਤਿਹ ਸਮੋ। ਹਾਥ ਬੈਦਿ ਕਰਿ ਕੀਨਸਿ ਨਮੋ॥੨੯॥ ਅਰਜ਼ ਗੁਜਾਰੀ: 'ਅਬਿ ਬਸ ਕਰੀਅਹਿ। ਬਛੋ ਬਾਰਿ ਚਹੂੰ ਓਰ ਨਿਹਰੀਅਹਿ। ਦਲ ਮਨਿੰਦ ਘਨ ਘਨੇ ਦਿਸਾਵਹਿੰ। ਇਕ ਆਵਤਿ ਬਰਖਤਿ ਇਕ ਜਾਵਹਿੰ ॥੩੦॥ ਇਹ ਪ੍ਰਸੰਗ ਬਡ ਰਾਵਰ ਕੇਰਾ। ਚਹੁੰਦਿਸ਼ਿ ਮਹਿੰ ਸਿਮਰਹਿੰ ਚਿਰ ਬੇਰਾ। ਪੁਰਹ ਕਾਮਨਾ ਜਨ ਭਲ ਭਾਂਤੀ। ਨਹਿੰ ਕੋ ਦੁਲਭ ਆਪ

[1]ਜੋ ਜੋਗੀ ਲੈ ਲੈਂਦੇ ਹਨ। [2]ਜੇ ਜੱਟ ਮੰਗੇ ਤਾਂ ਕੈਂਧ ਤੋਂ ਭੀ ਲੈ ਲੈਂਦਾ ਹੈ। [3]ਹੋਰ ਪਾਸੋਂ ਭਲਾ ਕਿਉਂ ਨਾ ਲੈ ਲਵੇਗਾ। ਭਾਵ ਇਹ ਕਿ ਜੱਟ ਮੰਗੇ ਤਾਂ ਫੇਰ ਮੁੜਦਾ ਨਹੀਂ। [4]ਪੂਰੇ ਦੀ ਪੌਣ। [5]ਜਿਵੇਂ ਹਾਥੀਆਂ ਦੇ ਝੁੰਡ। [6]ਘੜੀ ਕੁ ਵਿਚ ਬਹੁਤੀਆਂ ਘਟਾਂ ਉਮਡ ਆਈਆਂ। [7]ਬਿਜਲੀ। [8]ਜਲ। [9]ਛਿੱਕਦੇ ਹਨ ਘਰ ਤੇ ਉਨ੍ਹਾਂ ਨੂੰ ਸੁਧਾਰਦੇ ਹਨ।

ਤੇ ਬਾਤੀ ॥ ੩੧ ॥ ਬ੍ਰਹਮਾਦਿਕ ਆਗਯਾ ਮਹਿੰ ਸਾਰੇ। ਕਿਸ ਮਹਿੰ ਸ਼ਕਤਿ ਹੁਕਮ ਕੋ ਟਾਰੇ'। ਸੁਨਿ ਪ੍ਰਭੁ ਕਹਯੋ: 'ਘਨਹੁੰ ਕੇ ਪਨਹੀ। ਹਤਹੁ ਉਰਧ ਕੋ ਸਪਤ ਸੁ ਗਨ ਹੀ' ॥ ੩੨ ॥ ਹਟਿ ਜੈ ਹੈ ਬਰਖਾ ਤਤਕਾਲਾ। ਅਪਨ ਸਹਿਤ ਕਰਿ ਸਭਿਨਿ ਸੁਖਾਲਾ'। ਸੁਨਿ ਡੱਲੇ ਉਠਿ ਕੀਨਸਿ ਤੈਸੇ। ਘਟਾ ਫਟੀ ਘਨ ਗਮਨੇ ਗੈ ਸੇ'॥੩੩॥ਗੁਰੂ ਬਾਕ ਕੀ ਸ਼ਕਤਿ ਬਿਲੋਕਿ। ਬਿਗਸੇ* ਸ਼ਰਧਾਲੂ ਸਭਿ ਲੋਕ। ਗੁਰ ਕੀ ਕੀਰਤਿ ਘਰਿ ਘਰ ਭਰੀ। ਰਾਇਬੇਲ ਚੌਬੇਲੀ ਖਿਰੀ ॥੩੪॥ †ਇਕ ਝੂਲਣਸਿੰਘ ਨਾਮ ਫਿਰੰਤਾ। ਹਾਥ ਦੁਤਾਰਾ ਰੁਚਿਰ ਬਜੰਤਾ।ਮਾਤ ਸੁੰਦਰੀ ਕੀ ਸੁਨਿ ਦਾਸੀ। ਸੁਨਿਕੈ ਕਹਯੋ ਬਾਕ ਤਿਸ ਪਾਸੀ ॥੩੫॥ 'ਇਹ ਠਾਂ ਕਹਾਂ ਬਜਾਵਨ ਕਰੈਂ। ਚਹੈਂ ਬਜਾਇ ਜਿ ਆਵਹੁ ਉਰੈ'। ਸੁਨਿ ਝੂਲਣ ਸਿੰਘ ਬੁਝ੍ਹਤਿ ਅਹੈ। 'ਮਾਤਾ ਕਹੈਂ ਕਿਧੌਂ ਤੂੰ ਕਹੈਂ?' ॥੩੬॥"'ਮਾਤਾ ਕਹੈ ਨ,ਹੌਂ ਹੀ ਕਹੌਂ।ਰਿਸ ਨ ਹੋਨਦਿਹੁੰ°,ਇਮ ਚਿਤ ਚਹੌਂ' ਸੁਨਿ ਝੂਲਣ ਸਿੰਘ ਤਹਾਂ ਪਧਾਰਾ। ਸੁਰ ਕੋ ਕਰਤਿ ਬਜਾਇ ਦੁਤਾਰਾ॥੩੭॥ ਸੁੰਦਰੀ ਸੋਂ ਦਾਸੀ ਕਹਿ ਦਈ। 'ਸਿੰਘ ਦੁਤਾਰਾ ਵਾਇਨ ਠਈ'ਪ' । ਬੂਝਨੋ ਮਾਤ'ਸ਼ਬਦ ਕੋ ਗਾਵੈ'ਰ?'।ਕਹਯੋ'ਨਗਾਵੈ,ਇਮਹੁੰ ਬਜਾਵੈ'ਸ'॥੩੮॥ ਕੇਤਿਕ ਚਿਰ ਤਹਿੰ ਬੈਠਿ ਬਜਾਯੋ।ਉਠਿ ਝੂਲਣ ਸਿੰਘ ਬਹੁਰ ਸਿਧਾਯੋ। ਗੁਰੂ ਅਖੇਰ ਗਏ ਤਿਸ ਕਾਲਾ। ਆਏ ਸੰਧਯਾ ਪਰੀ ਕ੍ਰਿਪਾਲਾ ॥੩੯॥ ਝੂਲਣ ਸਿੰਘ ਮਨ ਬਿਖੈ ਬਿਚਾਰੀ। ਗ਼ੈਰਤ ਅਧਿਕ ਰਿਦੇ ਮਹਿੰ ਧਾਰੀ‡ ।—ਮੁਝ ਤੇ ਅਨਮਤਿ ਭੀ ਅਧਿਕਾਈ। ਜੋ ਹੁਇ ਮਮ ਭਗਨੀ ਕੈ ਮਾਈ ॥ ੪੦ ॥ ਤਹਾਂ ਕਹਾਂ ਮੈਂ ਏਵ ਬਜਾਵੌਂ।ਤਬਿ ਤੌ ਲਾਜ ਧਰੌਂ ਹਟਿ ਜਾਵੌਂ—। ਬਹੁ ਦੁਖ ਪਾਇ ਅਧਿਕ ਪਛੁਤਾਯੋ। ਕਸੋਂ ਗੁਰ ਮਹਿਲਾਂ ਨਿਕਟ ਬਜਾਯੋ ॥੪੧॥ ਲੈ ਤੀਖਨ ਤਬਿ ਕਰਦ ਚਲਾਈ। ਕਾਟਿ ਲਿੰਗ ਕੋ ਦਯੋ ਬਗਾਈ। ਨੇਮ ਕਰਸੋ ਬੋਲਨ ਕੋ ਤਬੈ। ਧਾਰੀ ਮੌਨ ਆਰਬਲ ਸਬੈ ॥ ੪੨ ॥ ਸਿੰਘਨ ਹਾਲ ਦੇਖਿ ਤਿਸ ਕੇਰਾ। ਕਰਸੋ ਸੁਨਾਵਨ ਸਗਰੋ ਫੇਰਾ। 'ਪ੍ਰਭੁ ਜੀ ! ਮੌਨ ਧਰੇ ਥਿਰ ਭਯੋ।

'ਗਿਣਕੇ ਸੱਤ ਜੁੱਤੀਆਂ ਉਪਰ ਦੀ ਦਿਸ਼ਾ ਵਲ ਮਾਰੇ ਦੇਦਲਾਂ ਨੂੰ। 'ਹਾਥੀਆਂ ਵਰਗੇ ਬੱਦਲ ਚਲੇ ਗਏ। (ਅ) ਆਕਾਸ਼ ਵਿੱਚੋਂ ਚਲੇ ਗਏ। 'ਦਾਸੀ ਬੋਲੀ। '(ਮਾਤਾ ਜੀ ਨੂੰ) ਗੁੱਸੇ ਨਾਂ ਹੋਣ ਦਿਆਂਗੀ। "ਵਜਾਵਣਾਂ ਕਰਦਾ ਹੈ। "ਕਿਹੜਾ ਸ਼ਬਦ ਗਾਏਗਾ ? 'ਐਵੇਂ ਵਜਾਉਂਦਾ ਹੀ ਹੈ।

*ਪਾ:—ਬਿਸਮੇ। †ਸਾਖੀ ਪੋਥੀ ਦਾ ਪ੍ਰਸੰਗ ਹੈ। ‡ਝੂਲਣ ਸਿੰਘ ਨੇ ਗਾਵਿਆਂ ਕੁਛ ਨਹੀਂ ਸਿਰਫ ਸਾਜ਼ ਬਜਾਇਆ ਮਾਤ ਹੈ ਤੇ ਫਿਰ ਸ਼ਰਮ ਖਾ ਰਿਹਾ ਹੈ ਕਿ ਮੈਂ ਬਜਾਇਆ ਹੀ ਕਿਉਂ, ਬਜਾਉਣ ਦੇ ਨਾਲ ਸ਼ਬਦ ਗਾਉਂਦਾ ਸੀ।

ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ

ਸ਼ੋਣਤਿ ਬਹਜੋ ਸ਼ਿਸ਼ੁਨ[1] ਕਟਿ ਦਯੋ' ॥੪੩॥ ਗੁਰ ਕਹਿ 'ਕਹਾਂ ਭਯੋ ਇਮ ਕੀਨਿ ?। ਮਨ ਕੀ ਹਬਸ[2] ਹੋਇ ਨਹਿ ਹੀਨ'। ਕੇਤਿਕ ਚਿਰ ਮਹਿ ਘਾਵ ਅਛੇਰਾ। ਬਸਜੋ ਜਾਇ ਪਿਖਿ ਥਾਨ ਚੰਗੇਰਾ ॥੪੪॥ ਚੱਕ੍ਰ ਬੈਠਿਬੇ ਥਲ[3] ਥੋ ਸੋਇ। ਰਹਜੋ ਇਕਾਕੀ ਇਕ ਮਨ ਹੋਇ। ਨਿਕਟ ਗ੍ਰਾਮ ਜੋ ਸੇਵਾ ਕਰੈ। ਖਾਨ ਪਾਨ ਆਨਹਿ ਢਿਗ ਧਰੈ ॥ ੪੫ ॥ ਤਿਸੀ ਗ੍ਰਾਮ ਕੀ ਮਹਿਖੀ ਧੇਨੁ। ਚਾਰਨ ਚਲੇ ਹਟਾਵੈ ਸੈਨ[4]। ਮਾਰਿ ਲਸ਼ਟਕਾ ਕਰੈ ਪਿਛਾਰੀ[5]।–ਕਹਾਂ ਕਰੈ ਇਹ ?–ਨਰਨ ਬਿਚਾਰੀ ॥ ੪੬ ॥ ਆਸ਼ੈ ਸਮਝਜੋ ਗਯੋ ਨ ਕੋਈ। ਗਏ ਚੁਗਾਵਨਿ ਕੋ ਪੁਨ ਸੋਈ। ਲੂਟੀ ਆਨਿ ਕਟਕ ਨੇ ਜਬੈ। ਲਖਜੋ ਅਕੂਯਾ ਇਮ ਕਹਿ ਤਬੈ[6] ॥੪੭॥ ਸਭਿ ਨਰ ਮਿਲਿ ਕੈ ਤਬਿ ਚਲਿ ਆਏ। ਬੈਦਹਿਂ ਪਾਇਨ ਸੋਂ ਲਪਟਾਏ। ਤਬਿ ਜੁਗ ਹਾਥਨ ਪੇਟ ਬਜਾਯੋ[7]।–ਚਵਹੁ ਫਤੇ ਹੁਇ–ਤਿਨਹੁ ਜਨਾਯੋ ॥੪੮॥ ਆਸ਼ੈ ਸਮਝਿ ਗਏ ਨਰ ਧਾਇ। ਲਰੇ ਜਾਇ ਲਿਯ ਮਾਲ ਛੁਡਾਇ। ਨਾਮ 'ਅਕੂਆ' ਸਭਿ ਹੀ ਕਹੈਂ। ਸੇਵਾਸ਼ਰਧਾ ਕਰਤੇ ਰਹੈਂ ॥ ੪੯॥ ਨਈ ਜੁ ਬਧੂ ਬਸ਼ਾਹ ਲੇ ਆਇ। ਤਬਿ ਇਹ ਦੇਖਨ ਤਿਸ ਕੋ ਜਾਇ। ਗੁਰ ਕੋ ਬਾਕ–ਹਬਸ ਨਹਿ ਮਿਟੈ–। ਸੋ ਤਬਿ ਰਹੀ, ਨ ਕਸੋਂਹੂੰ ਹਟੈ ॥੫੦॥ ਪੂਰਨ ਸਿੱਖੀ ਮਹਿ ਬਹੁ ਭਯੋ।ਅਬਿ ਲੌ ਤਿਸਕੋ ਥਾਨ ਪੂਜਯੋ। ਜਨ ਕੀ ਪੂਰੀ[8] ਕਾਮਨਾ ਘਨੀ। ਇਸ ਪ੍ਰਕਾਰ ਤਿਹ ਸਾਖੀ ਸੁਨੀ* ॥ ੫੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਔਨੇ 'ਭੱਲੇ ਝੁਲਣ ਸਿੰਘ' ਪ੍ਰਸੰਗ ਬਰਨਨੰ ਨਾਮ ਸਪਤ ਦਸਮੋ ਅੰਸ਼ ॥ ੨੭ ॥

---

[1]ਇੰਦ੍ਰੀ। [2]ਖਾਹਸ਼। [3]ਗੋਲਾ ਕਾਰ ਬੈਠਣ ਦੀ ਥਾਂ। [4]ਸੈਨਤ ਨਾਲ ਹਟਾਈਓ ਸੁ ਕਿ ਚਾਰਨ ਨਾ ਜਾਓ। [5]ਲਾਠੀ ਮਾਰਕੇ ਪਿੱਛੇ ਨੂੰ ਮੋੜਦਾ ਹੈ। [6]ਤਦੋਂ ਜਾਣਿਆਂ ਕਿ ਅਕੂਯਾ ਇਉਂ ਕਹਿੰਦਾ ਸੀ (ਅੱਗੇ ਨਾ ਜਾਓ ਲੁੱਟੇ ਜਾਓਗੇ) [ਅਕੂਯਾ=ਜੋ ਨਾ ਬੋਲੇ]। [7]ਭਾਵ ਪੇਟ ਬਜਾਕੇ ਦੱਸਿਆ ਕਿ। [8]ਲੋਗਾਂ ਦੀ ਪੂਰਨ ਕੀਤੀ।

*ਇਹ ਸਾਖੀ ਹੋਰ ਕਿਸੇ ਗ੍ਰੰਥ ਵਿਚ ਨਹੀਂ। ਕਵੀ ਜੀ ਲਿਖਦੇ ਹਨ ਕਿ ਅਸਾਂ ਇਹੀ ਸਾਖੀ ਸੁਣੀ ਹੈ। ਪਰ ਇਕ ਲਿਖਤੀ 'ਸਾਖੀ ਪੋਥੀ' ਵਿਚ ਇਹ ਸਾਖੀ ਹੈ। ਕਵੀ ਜੀ ਪਾਸ ਭੀ 'ਇਹ ਸਾਖੀ ਪੋਥੀ' ਹੋਗੀ ਸੀ। ਇਸ ਤੋਂ ਪੱਕਾ ਸ਼ੱਕ ਹੋਂਦਾ ਹੈ ਕਿ ਕਵੀ ਜੀ ਵਾਲੀ 'ਸਾਖੀ ਪੋਥੀ' ਵਿਚ ਇਹ ਸਾਖੀ ਨਹੀਂ ਹੋਣੀ, ਨਹੀਂ ਤਾਂ ਆਪ ਇਹ ਨਾ ਲਿਖਦੇ ਕਿ ਮੈਂ ਇਸ ਪ੍ਰਕਾਰ ਦੀ ਸਾਖੀ ਸੁਣੀ ਹੈ। ਇਸ ਤੋਂ ਇਹ ਭੀ ਸਮਝਾਵਨਾ ਹੁੰਦੀ ਹੈ ਕਿ ਹੁਣ ਵਾਲੀ 'ਸਾਖੀ ਪੋਥੀ' ਵਿਚ ਇਹ ਸਾਖੀ ਮਗਰੋਂ ਚਾੜ੍ਹੀ ਗਈ ਹੈ ਤੇ ਕਵੀ ਜੀ ਵਾਂਙੂ ਕਿਸੇ ਨੇ ਸੁਣੀ ਸੁਣਾਈ ਗੱਲ ਚਾੜ੍ਹ ਦਿਤੀ ਹੈ। ਇਸ ਲਈ ਵਿਸ਼ੇਸ਼ ਖੋਜ ਦੀ ਲੋੜ ਹੈ। ਖਾਸ ਕਰ ਇਸ ਗੱਲ ਦੀ ਕਿ ਇਹ ਸੱਜਣ ਦਸਮੇਂ ਪਾਤਸ਼ਾਹ ਜੀ ਦੇ ਸਮੇਂ ਤੋਂ ਮਗਰੋਂ ਹੋਇਆ ਹੈ ਤੇ ਇਸ ਦੇ ਮੋਨੀ ਹੋਣ ਦਾ ਕਾਰਨ ਇਹ ਨਹੀਂ, ਕੁਛ ਹੋਰ ਹੈ।

੨੮. [ਸੰਗਤ ਨੂੰ ਜੰਗ ਸਿਖਾਇਆ। ਡੱਲੇ ਨੂੰ ਅੰਮ੍ਰਿਤ ਛਕਾਉਣਾ]।

ਦੋਹਰਾ ॥ *ਸੁਧ ਸੁਨਿ ਕਰਿ ਕਿਸ ਨਿਕਟ ਤੇ ਸਿੰਘਨ ਕਹੋ ਸੁਨਾਇ। 'ਜ਼ੋਰਦਸਤ ਲਵਪੁਰੀ ਕੋ ਸੂਬਾ ਬਹੁ ਦੁਖਦਾਇ ॥ ੧ ॥ ਚੌਪਈ ॥ ਸੰਗਤਿ ਛੀਨ ਲਈ ਇਤ ਆਵਤਿ। ਭਜਹਿ ਨ ਨਾਮ ਗੁਰੂ ਸੁਨ ਪਾਵਤਿ"।ਇਕ ਦਿਨ ਫੇਰ ਦਈ ਸੁਧ ਕਾਹੂ[2]। 'ਸੂਬਾ ਜੋ ਸਿਰਹੰਦ ਕੋ ਮਾਂਹੂ ॥ ੨ ॥ ਤਿਨ ਭੀ ਸੰਗਤਿ ਲੀਨਸਿ ਛੀਨ। ਮੂਢ ਕੁਤਸਤ[3] ਕਾਜ ਕੋ ਕੀਨ'। ਸੁਨਿ ਗੁਰ ਬੋਲੋ ਧਰਿ ਕੈ ਰੋਸਾ।'–ਸੂਬੇ ਕੋ ਸੰਗਤਿ ਨੈ ਖੋਸਾ–॥੩ ॥ ਇਸ ਬਿਧਿ ਆਨਿ ਕਹਤਿ ਨਹਿ ਕੋਊ।–ਸੰਗਤਿ ਛੀਨੀ–ਭਾਖਤਿ ਸੋਊ'। ਪੁਨ ਸਭਿਹਿਨਿ ਕੋ ਕਹੋ ਸੁਨਾਇ। 'ਸਾਚ ਕਹੈਂ ਸਿਖ ਜੁਤਿ ਸਮੁਦਾਇ[4] ॥ ੪ ॥ ਬੀਤੀ ਨੌ ਸਤਿਗੁਰ ਪਤਿਸ਼ਾਹੀ। ਰਣ ਉਪਦੇਸ਼ ਨੋ ਸੰਗਤਿ ਨਾਂਹੀ†। ਸੇਵਾ ਕਰਨੀ ਭਾਉ ਬਿਸਾਲਾ। ਜਪਹੁ ਨਾਮ ਪਕਰਾਈ ਮਾਲਾ ॥ ੫ ॥ ਅਬਿ ਮੈਂ ਰੰਛੀ ਪਾਠ ਪਠਾਵੋਂ[5]।ਸਿੰਘ ਨਾਮ ਧਰਿ ਸ਼ਸਤ੍ਰ ਗਹਾਵੋਂ। ਲਘੁ ਚਿਰੀਅਨਿ ਤੇ ਬਾਜ ਤੁਰਾਵੋਂ। ਮਰਦ ਮਿਲਾਇ ਗਰਦ ਦਿਖਰਾਵੋਂ[6] ॥ ੬ ॥ ਖੰਡੇ ਕੀ ਪਾਹੁਲ ਜੋ ਲੇਇ। ਸਿੰਘ ਨਾਮ ਧਰਿਵਾਵੈ ਜੋਇ। ਸੋ ਸ਼ਸਤ੍ਰਨਿ ਤੇ ਛੁਛ ਨ ਰਹੈ। ਬਹੁ ਅੱਭਯਾਸ ਨਿਤਾਪ੍ਰਤਿ ਗਹੈ॥੭॥ ਕੇਸਨ ਕੋ ਬਹੁ ਅਦਬ ਰਖੀਜੈ। ਮੋਰੀ ਸਿਰ ਪਰ ਛਾਪ ਲਖੀਜੈ'। ਪੁਨ ਡੱਲੇ ਸਨ ਹੁਕਮ ਬਖਾਨਾ। 'ਗਹਿ ਗਹਿ ਲਾਠੀ ਬਹੁ ਨਰ ਪਾਨਾ' ॥੮॥ ਹੋਤੁ ਛੀਨਿਬੇ ਸੰਗਤਿ ਜਾਵਹੁ। ਲੋਹੁ ਵਸਤੁ ਸੋ ਨਹੀਂ ਗਵਾਵਹੁ। ਅਬਿ ਸੰਗ੍ਰਾਮ ਕਰਨਿ ਸਿਖਰਾਵੈਂ। ਇਨ ਤੇ ਹੀ ਤੁਰਕਨਿ ਮਰਿਵਾਵੈਂ'॥੯॥ਉਤ ਕਹਿ ਪਠਨੋ ਸੰਗਤਾਂ ਮਾਂਹੀ। 'ਇਹ ਬੈਰਾੜ ਹੁਕਮ ਮੈਂ ਨਾਂਹੀ। ਪਾਹੁਨਚਾਰੀ ਥਿਰ‡ ਇਸ ਥਾਨਾ[7]।

---

[1]ਗੁਰੂ ਦਾ ਨਾਮ ਸੁਣਕੇ। [2]ਖਬਰ ਦਿਤੀ ਕਿਸੇ ਨੇ। [3]ਖੋਟਾ। [4]ਸਾਰੇ ਸਿਖਾਂ ਜੋਗ ਸੱਚ ਕਹਿੰਦੇ ਹਾਂ। [5]ਡਾਢ ਜੰਗ ਕਰਨਾ, ਬੀਰ ਰਸ ਵਿਚ ਓਮਾਹਿਤ ਹੋਣਾ। [6]ਸੂਰਮਿਆਂ ਨੂੰ ਮਿੱਟੀ ਵਿਚ ਮਿਲਾ ਦਿਖਾਵਾਂਗਾ। [7]ਦੱਥਾਂ ਵਿਚ।[ਦ](ਅਸੀਂ) ਇਥੇ ਪ੍ਰਾਹੁਣੇ ਟਿਕੇ ਹੋਏ ਹਾਂ। *ਸਾਖੀ ਦੋਵਾਂ ਦੀ ਸਾਖੀ ਹੈ।

†ਇਸ ਵਿਚ ਨੌਂ ਪਾਤਸ਼ਾਹੀਆਂ ਦੀ ਨਿਉਨਤਾ ਨਹੀਂ ਕਹੀ ਪਰ ਉਹਨਾਂ ਦੀ ਭਗਤੀ ਦੱਸਕੇ ਆਪਣਾ ਉਸ ਦੀ ਰੱਖਜਾ ਲਈ ਬੀਰਰਸ ਸ਼ਾਮਲ ਕਰਨਾ ਦਿਖਾਇਆ ਹੈ। ਫਿਰ ਸ਼ੰਕਾ ਇਹ ਭੀ ਉਪਜਦਾ ਹੈ ਕਿ ਠੀਕ ਏਹੋ ਵਾਕ ਗੁਰੂ ਜੀ ਨੇ ਨਹੀਂ ਕਹੇ ਹੋਣੇ, ਕਿਉਂਕਿ ਛੇਵੇਂ ਗੁਰਾਂ ਨੇ ਬੀਰ ਰਸੀ ਵਿਦਯਾ ਸਿਖਾਈ, ਸੱਤਵੇਂ ਗੁਰੂ ਜੀ ਨੇ ਫੌਜ ਰੱਖੀ, ਅੱਠਵੇਂ ਸ਼ਤਿਗੁਰਾਂ ਪਾਸ ਭੀ ਫੌਜ ਸੀ ਚਾਹੇ ਥੋੜੀ ਸੀ, ਨਾਵੇਂ ਪਾਤਸ਼ਾਹ ਦੇ [illegible] ਸੂਰਮੇ ਪਾਸ ਸੇ। ਇਸ ਹਾਲਤ ਵਿਚ 'ਨੌਂ ਪਾਤਸ਼ਾਹੀਆਂ ਸ਼ਸਤ੍ਰ ਨਹੀਂ ਫੜਾਏ' ਕੀਕੂੰ ਕਹਿੰਦੇ ? ‡ਪਾ:–ਨਹਿ।

ਆਵਹੁ ਅੱਗੂ ਬਨਹੁ ਸਵਧਾਨਾ ॥ ੧੦ ॥ ਵਸਤੂ ਨਹੀਂ ਖੁਸਾਵਨਿ ਕਰੀਏ। ਪੁਰਸ਼ਾਰਥ ਅਪਨੇ ਮਹਿੰ ਧਰੀਏ'। ਇਤ ਤੇ ਛੱਲਾ ਲੇ ਨਰ ਘਨੇ। ਉਤ ਸੁਚੇਤ ਕਸ ਕਟਿ ਸਿਖ ਬਨੇ ॥੧੧॥ ਭਯੋ ਭੇਰ ਦੁਹੂਅਨਿ ਦਿਸ਼ਿ ਕੇਰਾ। ਪਰਸੋ ਰੌਰ ਇਕ ਬਾਰਿ ਬਡੇਰਾ। ਊਚੇ ਥਲ ਸਤਿਗੁਰ ਤਬਿ ਥਿਰੇ। ਦੇਖਿ ਦੇਖਿ ਬਿਕਸੈਂ ਮੁਦ ਭਰੇ ॥੧੨॥ ਇਹ ਖੋਸਤਿ ਓਹ ਨਹੀਂ ਖੁਸਾਵੈਂ। ਹੋਲ ਕਰਹਿਂ ਇਕ ਝੋਲਤਿ ਜਾਵੈਂ'।ਸ਼ਸਤ੍ਰਨਿ ਮਾਰਹਿਂਦੋਨਹੁ ਦਿਸ਼ਿਮਹਿਂ। ਥਲ ਕੋ ਕਰਤਿ ਭਿਰਤਿ ਆਪਸ ਮਹਿਂ ॥ ੧੩ ॥ ਥਿਰੇ ਨਿਕਟ ਤਿਨ ਗੁਰੂ ਸੁਨਾਵੈਂ। 'ਇਮ ਤੁਰਕਨਿ ਸਨ ਜੰਗ ਮਚਾਵੈਂ। ਮਾਰਨ ਮਰਨ ਹਜ਼ਾਰਨ ਹੋਇ। ਰਾਜ ਲੈਹਿਂ ਸਿੰਘ ਬਨਿ ਸਭਿ ਕੋਇ' ॥ ੧੪ ॥ ਭਿਰਤਿ ਇਸੀ ਬਿਧਿ ਸੰਗਤਿ ਆਈ।ਗੁਰ ਪਦ ਕਮਲਨ ਸੀਸ ਝੁਕਾਈ।ਅੱਸ੍ਵਾਸਨ[੨] ਕਰਿ ਬਹੁਰ ਬਖਾਨਾ। 'ਇਮ ਸ਼ੱਤ੍ਰੂਨਿ ਸਨ ਬਨਿ ਸਵਧਾਨਾ॥੧੫॥ ਸ਼ਸਤ੍ਰੂਨ ਗਹਿ ਸੰਘਾਰਨ ਕਰੀਏ। ਅਪੁਨਾ ਆਪ ਉਬਾਰਨ ਧਰੀਏ'। *ਪੁਨ ਸਤਿਗੁਰ ਕਰਿਵਾਇ ਕਰਾਹੁ।ਇਕ ਦਿਸ਼ਿ ਸਭਿ ਧਰਿਵਾਯਹੁ ਤਾਂਹੁ ॥ ੧੬॥ ਹੁਕਮ ਕਰਸੋ 'ਲੂਟਹੁ ਸਭਿ ਜਾਈ'। ਸੁਨਿ ਕਰਿ ਪਰਸੋ ਖਾਲਸਾ ਧਾਈ। ਥਲ ਕੋ ਕਰੈਂ ਧਕੇਲਨਿ ਤਬੈ। ਅਧਿਕ ਤਿਹਾਵਲ ਲੂਟਤਿ ਸਬੈ ॥੧੭ ॥ ਫੇਰ ਕਰਾਯੋ ਫੇਰ ਲੁਟਾਯੋ। ਕਿਤਿਕ ਰਹੇ ਥਿਰ ਹਾਥ ਨ ਲਾਯੋ। ਸ਼੍ਰੀ ਮੁਖ ਬੂਝਸੋ'ਲੁਟਸੋ ਨ ਕੈਸੇ?ਹਮਰੇ ਨਿਕਟ ਰਹੇ ਤੁਮ ਬੈਸੇ'॥੧੮ ॥ ਹਾਥ ਜੋਰਿ ਤਿਨ ਬਿਨੈ ਬਖਾਨੀ। ਬੈਠੇ ਤੇ ਜੋ ਪ੍ਰਾਪਤਿ ਪਾਨੀ। ਸੋ ਹਮ ਖੈ ਹੈਂ ਲੋਭ ਨ ਧਾਰਹਿਂ'। ਸੁਨਿ ਸ਼੍ਰੀ ਮੁਖ ਤੇ ਗੁਰੂ ਉਚਾਰਹਿਂ ॥ ੧੯ ॥ 'ਧੰਨ ਖਾਲਸਾ ਹੈ ਬਿਧਿ ਦੋਇ।ਸਤਿਸੈਂਤੋਖੀ ਥੀ ਬਹੁ ਹੋਇ। ਬਹੁਤ ਲੁਟੇਰੇ ਭੀ ਬਿਚ ਬਨੈਂ। ਥਿਰੈਂ ਅਨਿਕ ਭੀ ਸਿੱਖੀ ਸਨੈ' ॥ ੨੦ ॥ ਪੁਨ ਅੰਮ੍ਰਿਤ ਕੋ ਕਰੈਂ ਕਰਾਹੇ। ਦਤਿ ਪ੍ਰਵਾਹੁ ਸਰੋਵਰ ਮਾਂਹੇ।ਤਬਿ ਸਿੰਘਨ ਕਰ ਜੋਰਿ ਸੁ ਬੂਝੈਂ।'ਪ੍ਰਭੁ ਜੀ ! ਕਾਰਨ ਕੌਨ ਅਰੂੜੈਂ? ॥ ੨੧ ॥ ਨਿਤ ਪ੍ਰਤਿ ਅੰਮ੍ਰਿਤ ਕਰਿ ਕਾਰ ਗੋਰੋ। ਕਾਰਨ ਕੌਨ ਆਪ ਨੇ ਹੋਰੋ?'। ਤਬਿ ਸਤਿਗੁਰ ਸਭਿ ਸਾਚ ਬਖਾਨੀ। 'ਇਹਾਂ ਖਾਲਸਾ ਸੁੰਮਣਵਾਨੀ' ॥ ੨੨ ॥ ਉਪਜਹਿਂ ਪੁੰਜ ਸਿੰਘ ਇਸ

---

[੧]ਇਕ ਦੱਲਾ ਕਰਦੇ ਹਨ ਇਕ ਹੱਲਾ ਬੋਲੀ ਜਾਂਦੇ ਹਨ। [੨]ਧੀਰਜ ਦੇਕੇ। [੩](ਜਲ ਦੇ) ਮੰਮੇਂ ਢਾਂਡ (ਖਾਲਸਾ ਪ੍ਰਗਟ) ਹੋਕੇ) ਵੱਸੇਗਾ (ਥੋੜੇ ਚਿਰ ਬਾਦ ਖਾਲਵਾ ਸਾਰਾ ਲਗ ਪਗ ਸਿੰਘ ਸਜ ਗਿਆ ਸੀ)। *ਸਾਖੀ ਪੋਥੀ ਦੀ ਸਾਖੀ ਹੈ।

ਥਾਈ'। ਪੁਨ ਬਹੁ ਲਿਖਣਾ ਘੜਹਿੰ ਗੁਸਾਈਂ। ਕਰਿ ਕਰਿ ਧਰਹਿੰ ਤਯਾਰ ਬਹੁ ਥਾਰੀ। ਬੂਝੇ ਤੇ ਸ਼੍ਰੀ ਪ੍ਰਭੂ ਉਚਾਰੀ ॥੨੩॥ 'ਹੋਇ ਦਮਦਮਾ ਗੁਰ ਕੀ ਕਾਸ਼ੀ। ਲੇਖਕ ਬਨਹਿੰ ਪਢਹਿੰ ਸਿਖ ਰਾਸੀ*'। ਇਕ ਦਿਨ ਚਢਿ ਅਖੇਰ ਕੋ ਗਏ। ਕੋਸ ਅਸ਼ਟ ਇਕ[1] ਉਤਰਤਿ ਭਏ ॥ ੨੪ ॥ ਤਹਾਂ ਸਿੰਸਪਾ[2] ਖਰੀ ਬਡੇਰੇ। ਹਾਥ ਪੰਚ ਦਸ ਫੇਰ ਘਨੇਰੇ[3]। ਰਾਹਕ ਮਉੜ ਤਬਹਿ ਚਲਿ ਗਏ। ਦੁਗਧ ਘਟੇ ਭਰਿ ਲਯਾਵਤਿ ਭਏ ॥ ੨੫ ॥ ਸਭਿ ਕੋ ਪਯਾਇ ਖੁਸ਼ੀ ਲੇ ਘਨੀ†।'ਵਧਹੁ ਬੈਸ ਹੁਇ ਸਿੰਘ ਸੁ ਬਨੀ‡'। ਬਹੁਰ ਪ੍ਰਭੂ ਡੇਰੇ ਚਲਿ ਆਏ। ਉਤਰਿ ਆਪਨੇ ਥਾਨ ਸੁਹਾਏ॥੨੬॥ §ਕਬਿ ਕਬਿ ਥਿਰਹਿੰ ਗੁਰੂ ਸਰ ਜਾਵੈਂ।ਗਨ ਸੰਗਤਿ ਤੇ ਕਾਰ ਕਢਾਵੈਂ। ਸਾਧੀ ਸਮੋਂ[4] ਜਾਇ ਜੰਞਿ ਆਨੈਂ[5]। ਬੈਠਹਿੰ ਸਭਿਨਿ ਹਕਾਰਨ ਠਾਨੈਂ ॥ ੨੭ ॥ ਅਗਨਤ ਰਜਤਪਣ ਆਸਨ ਤਰੇ। ਬਹੁ ਦੀਨਾਰ ਨਿਕਾਰਨਿ ਕਰੈਂ।ਰੋਜ਼ਦਾਰ ਕੋ ਦੇਤਿ ਬੁਲਾਈ। ਆਇ ਆਇ ਲੇਤੇ ਸਮੁਦਾਈ ॥੨੮॥ ਜਿਤਿਕ ਚਾਕਰੀ ਧਨ ਜੋ ਲੇਤਿ। ਤਿਤਿਕ ਮੁਸ਼ਟ ਭਰਿ ਬਿਨ ਪਿਖਿ ਦੇਤਿ। ਕਈ ਬੇਰ ਬਰਤਾਯੋ ਤਹਾਂ । ਸੈਨ ਰੁਜ਼ੀਨਾ ਲੇਤੇ ਮਹਾਂ ॥ ੨੯ ॥ ਭਰਮੇ ਪਿਖਿ ਬਿਰਾਜ਼ ਤਿਸ ਥਾਨ ।—ਇਸ ਥਲ ਗੁਰ ਧਨ ਧਰਨੋ ਮਹਾਨ । ਥਿਰ ਹੁਇ ਇਤਹਿੰ ਕਾਢ ਕਰਿ ਧਰੈਂ। ਹਮ ਜੁਤਿ ਸਭਿਹਿਨਿ ਦੈਬੋ ਕਰੈਂ—॥ ੩੦ ॥ ਨਿਸ ਮਹਿੰ ਫੈਲਨੋ ਤਿਮਰ ਘਨੇਰਾ। ਗਏ ਨਿਕਾਸਨ ਕੋ ਤਿਸ ਬੇਰਾ। ਅਵਨੀ ਖਨੀ ਅਧਿਕ ਬਲ ਲਾਈ। ਇਕ ਬਿਰਾਟਕਾ ਹਾਥ ਨ ਆਈ ॥ ੩੧ ॥ ਮੂਰਖ ਰਹੇ ਲਜਾਇ ਬਡੇਰੇ। ਪਛੁਤਾਏ ਨਿਜ ਕਰਮ ਖੁਟੇਰੇ।ਇਕ ਦਿਨ ਛੱਲਾ ਨਿਸਾ ਮਝਾਰੀ। ਸਿਪਰ ਖੜਗ ਦੋਨਹੁੰ ਹਥ ਧਾਰੀ ॥ ੩੨ ॥ ਗੁਰੂ ਦ੍ਵਾਰ ਪਰ ਦਿਢ ਹ੍ਵੈ ਰਹਨੋ। ਪਹਿਰਾ ਦਿਯੋ ਸੁਚੇਤੀ ਲਹਨੋ। ਖਰੋ ਹੋਰਿ ਪ੍ਰਭੁ ਰਹੈ ਹਟਾਇ। 'ਸੁਪਤਹੁ ਜਾਇ ਆਪਨੇ ਥਾਂਇੰ' ॥ ੩੩॥ 'ਸ਼੍ਰੀ ਪ੍ਰਭੁ ਸੇਵ ਕਰੋਂ ਮੈਂ ਆਜੁ। ਨਹਿੰ ਸੋਵੋਂ ਮੈਂ ਪਿਖਹੁੰ ਸਮਾਜੁ'।ਇਮ ਕਹਿ ਖਰੋ ਰਹਨੋ ਨਿਸ ਜਾਗਾ।'ਗੁਰ ਗੁਰ'ਜਪਨੋ ਪ੍ਰੇਮ ਮਹਿੰ ਪਾਗਾ ॥੩੪॥ ਉਠੇ ਪ੍ਰਾਤ ਪਿਖਿ ਛੱਲਾ ਖਰਨੋ। ਹੁਇ ਪ੍ਰਸੰਨ ਮੁਖ ਤੇ ਬਚ ਕਰਨੋ। 'ਜਾਚਿ ਲੇਹੁ ਮਨ ਕਾਮਨ ਜੋਇ। ਪੂਰਨ

[1]ਨੇਂ ਕੋਹਾਂ ਤੇ। [2]ਟਾਹਲੀ। [3]੧੫ ਹੱਥ ਟਾਹਲੀ ਦਾ ਫੇਰ ਸੀ। [4]ਸੰਧਯਾ ਵੇਲੇ। [5]ਇਵੇ ਜੰਞਸਰ ਨਾਮੇ ਗੁਰਦੁਆਰਾ ਹੈ, ਸਰੋਵਰ ਭੀ ਹੈ। *ਦਮਦਮਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਿਖਾਰੀਆਂ ਤੇ ਗ੍ਯਾਨੀਆਂ ਲਈ ਸਦਾ ਪ੍ਰਸਿੱਧ ਰਿਹਾ ਹੈ। +ਪਾਃ—ਭਲੀ।

‡ਪਾਃ—ਬਲੀ। §ਸਾਖੀ ਪੋਥੀ ਦੀ ਸਾਖੀ ਹੈ।

ਕਰਹਿਂ ਅਨੰਦ ਮਹਿਂ ਸੋਇ' ॥ ੩੫॥ 'ਸ਼੍ਰੀ ਪ੍ਰਭੂ ! ਜਹਾਂ ਥਾਸ ਤੁਮ ਠਾਨਾ। ਇਕ ਪੀਢੀ ਕਹੁ ਮਹਿ ਦਿਹੁ ਥਾਨਾ। ਅਪਨਿ ਨਜੀਕ ਰਾਖੀਅਹਿ ਮੋਹੀ। ਅਪਰ ਨ ਮੋ ਉਰ ਮੈਂ ਇਛ ਹੋਹੀ' ॥ ੩੬ ॥ ਸੁਨਿ ਕਰਿ ਤਿਸ ਤੇ ਗੁਰੂ ਉਚਾਰੀ। 'ਅੰਮ੍ਰਿਤ ਲਿਹੁ ਖੰਡੇ ਕਹੁ ਧਾਰੀ। ਛੱਲੇ ਤੇ ਭਲ ਸਿੰਘ ਕਹਾਵਹੁ। ਪੁਨ ਗੁਰ ਘਰ ਕੋ ਸਿਦਕ ਕਮਾਵਹੁ' ॥ ੩੭ ॥ ਪੁਨ ਕਰ ਜੋਰਿ ਕਹਯੋ ਹਿਤ ਦੇ ਚਿਤ। 'ਮੈਂ ਤੋ ਬਹੁਤ ਛਕਯੋ ਹੈ ਅੰਮ੍ਰਿਤ'। ਗੁਰ ਬੋਲੇ 'ਕਬਿ ਕਿਸ ਤੇ ਛਕਯੋ ? ਹਮ ਨਹਿਂ ਲਖਯੋ ਕੂਰ ਕਯੋਂ ਬਕਯੋ ?' ॥ ੩੮ ॥ 'ਸ਼੍ਰੀ ਗੁਰ ਸੀਤ ਪ੍ਰਸਾਦ ਤੁਹਾਰਾ। ਅਚਤਿ ਰਹਯੋ ਮੈਂ ਲੈਕਰਿ ਥਾਰਾ'। ਤਿਸ ਤੇ ਹੀ ਮੁਝ ਕਰਹੁ ਸਨਾਥ। ਸਭਿ ਘਟ ਕੇ ਮਾਲਿਕ ਜਗਨਾਥ !' ॥ ੩੯॥ ਪੁਨ ਪ੍ਰਭੁ ਕਹਯੋ 'ਨ ਇਸ ਬਿਧਿ ਟਰੋ।ਖੰਡੇ ਕੋ ਅੰਮ੍ਰਿਤ ਮੁਖ ਧਰੋ' । 'ਸ਼੍ਰੀ ਗੁਰ ਸੋ ਭੀ ਖੰਡੇ ਕੇਰ। ਕਰਦ ਭੇਟ ਕਿਧ ਅਚਿਬੋ ਬੇਰ' ॥ ੪੦ ॥ ਸੁਨਿ ਕਰਿ ਸ਼੍ਰੀ ਮੁਖ ਬਹੁ ਬਿਕਸਾਨੋ। 'ਸੁਨਿ ਭਲ ਸਿੰਘ* ਹਮ ਖੁਸ਼ੀ ਮਹਾਨੋ। ਜੋ ਅੰਮ੍ਰਿਤ ਖੰਡੇ ਕੋ ਲੈ ਹੈ। ਗੁਰ ਕੇ ਸੋ ਜਹਾਜ ਚਢਿ ਜੈਹੈ' ॥੪੧॥ਸਿਰ ਪਗ ਧਰਿ ਧਰਿਕੈ ਤਬਿ ਭਨਿ ਹੈਂ[1]। 'ਸੱਤ ਬਚਨ ਜੀ, ਸੱਤਿ ਬਚਨ ਹੈ'। ਅਗਲੇ ਦਿਨ ਕਰਾਹ ਕਰਿਵਾਯੋ। ਸ਼੍ਰੀ ਗੁਰ ਕੇ ਆਗੇ ਧਰਿਵਾਯੋ ॥ ੪੨ ॥ ਹਾਥ ਜੋਰਿ ਆਗੈ ਹੁਇ ਖਰਯੋ। ਖੰਡੇ ਕੋ ਅੰਮ੍ਰਿਤ ਤਬਿ ਕਰਯੋ। ਸੋ ਨਰ ਅਪਰ ਖਰੇ ਸੰਗ ਹੋਏ। ਛਕਯੋ ਸੁਨਹਿਰੇ ਇਕ ਸਭਿ ਕੋਏ† ॥੪੩॥ ਪੁਨ ਪ੍ਰਸੰਨ ਬਹੁ ਭਏ ਕ੍ਰਿਪਾਲਾ। ਬਖਸ਼ਯੋ ਖੜਗ ਬਛੋ ਅਰੁ ਢਾਲਾ। ਦੈ ਹਜ਼ਾਰ ਕੇ ਕੰਕਨ ਦੋਇ। ਹੁਤੇ ਜਰਾਊ ਬਖਸ਼ੇ ਸੋਇ ॥ ੪੪ ॥ ਗੁਰ ਕੋ ਬਸਤ੍ਰ‡ ਪੂਜਿਬੇ ਹੇਤੁ। ਦੇਤਿ ਭਏ ਤਬਿ ਕ੍ਰਿਪਾ ਨਿਕੇਤ§। ਇਕ ਦਿਨ ਸੁਧਿ ਕਿਨ ਆਨਿ ਸੁਨਾਈ। 'ਤੁਰਕਨਿ ਸੈਨ ਚਢੀ ਸਮੁਦਾਈ ॥੪੫॥ ਇਤ ਕੋ ਆਇ ਲਰਨ ਕੇ ਹੇਤੁ'। ਸੁਨਿ ਭਲ ਸਿੰਘ ਬਹੁ ਬਨਯੋ ਸੁਚੇਤ। ਜਾਇ ਅੱਗੁ ਇਕ ਤਰੁ ਕੇ ਤਰੇ। ਬੈਠਯੋ ਰਹੈ ਪ੍ਰਤੀਖਨ ਕਰੇ ॥ ੪੬ ॥ ਇਕ ਦੁਇ ਦਿਨ ਬੀਤੇ ਨਹਿਂ ਆਯੋ। ਸ਼੍ਰੀ ਗੁਰ ਢਿਗ ਥਿਰ ਥਾਕ ਸੁਨਾਯੋ। 'ਪਾਤਸ਼ਾਹੁ ! ਤੁਰਕ

---

[1]ਥਾਲ। [2]ਸਿਰ ਚੁਰਨਾਂ ਤੇ ਰਖ ਰਖ ਛੇ (ਭੱਲਾ) ਬੋਲਿਆ। *ਪਾਃ—ਭੱਲਾ।

†ਕੋਸ਼ਾ ਅਦਭੁਤ ਨਜ਼ਾਰਾ ਹੈ, ਦੇਸ਼ ਦਾ ਸਰਦਾਰ ਸੋ ਨਰ ਦੱਯਤ ਦੇ ਨਾਲ ਇਕੱਠਾ ਅੰਮ੍ਰਿਤ ਛਕਦਾ ਹੈ। ‡ਬਸਤਰ ਇਹ ਸਨਃ—ਦੋ ਦਸਤਾਰਾਂ, ਦੋ ਦੋਲੇ ਤੇ ਦੋ ਘੁੰਦਨੇ।

§ਇਹ ਬਖਸ਼ਿਸ਼ਾਂ ਟੁਰਨਾਂ ਦੀ ਉਲਾਦ ਪਾਸ ਦੂਰ ਤਕ ਹਨ।

ਜਿ ਇਕ ਬਾਰੀ। ਕਰਹਿਂ ਭੋਰ ਤੌ ਲੇਹੁ ਨਿਹਾਰੀ ॥ ੪੭ ॥ ਤਬਿ ਜੋਤਿਕ ਬਾਹੈਂ ਤਰਵਾਰੀ। ਰੁੰਡ ਮੁੰਡ ਕਰਿ ਧਰਾ ਮਝਾਰੀ। ਭਿਰਹਿਂ ਜਥਾ ਬੈਰਾੜ ਲੜਾਕੇ। ਕਰਿ ਹੈਂ ਤੁਰਕਨਿ ਤਨ ਗਨ ਢਾਂਕੇ[1]" ॥ ੪੮ ॥ ਸੁਨਿ ਕਰਿ ਦਯਾ ਸਿੰਧੁ ਹਰਖਾਏ। 'ਸਾਧ ਸਾਧ ਭਲ ਸਿੰਘ' ਕੌ ਗਾਏ। 'ਇਮ ਹੀ ਚਹਿਯਤਿ ਤੁਰਕਨਿ ਸੈਗਾ। ਧਰਿ ਉਤਸਾਹ ਕਰਨ ਕੌ ਜੈਗਾ' ॥ ੪੯ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਔਨੇ 'ਭਲਾ ਸਿੰਘ' ਪ੍ਰਤਿ ਗ ਬਰਨਨੈ ਨਾਮ ਅਸਟ ਬਿੰਸਤੀ ਅੰਸੂ॥੨੮॥

੨੯. [ਪਟਿਆਲਾ ਨਾਭਾ ਜੀਂਦ ਦੇ ਵਡਕੇ। ਹੋਰੇਹਰ। ਮਾਲਵੇ ਨੂੰ ਵਰ]

ਦੋਹਰਾ ॥ *ਆਧੌ ਰਾਮਾ ਏਕ ਦਿਨ ਸੈਗ ਤਿਲੋਕਾ ਜਾਂਹਿ†। ਚੁਨ ਦਾਲ ਕੌ ਸਕਟ ਭਰਿ ਪਹੁੰਚੇ ਸਤਿਗੁਰ ਪਾਹਿ ॥ ੧ ॥ ਚੌਪਈ ॥ ਦੌਨਹੁੰ ਸ਼ਰਧਾਲੁ ਕਰ ਦਰਸ਼ਨ। ਕਰ ਸਿਰ ਚਰਨ ਸਰੋਜਨ ਪਰਸਨ[2]। ਹਾਥ ਜੋਰਿ ਪੁਨਿ ਠਾਢੇ ਭਏ। ਦਯਾਸਿੰਧੁ ਤਬਿ ਬੂਝਨ ਕਏ ॥ ੨ ॥ 'ਰਾਮਾ ਸਿੰਘ, ਤਿਲੋਕ ਸਿੰਘ ਸੁਨਿ! ਰਸਤ ਸਕਟ ਭਰਿ ਲਯਾਇ ਬਹੁਤ ਮਨ। ਕਿਹ ਤੇ ਆਨੀ ਕੀਨਿ ਖਰੀਦ? ਕੈ ਨਿਜ ਘਰ ਤੇ ਸਕਲ ਰਸੀਦ?'॥੩॥[3]"ਪਾਤਸ਼ਾਹ! ਨਿਜ ਘਰ ਤੇ ਲਯਾਏ। ਬੰਧਪ ਅਪਰਨ ਭੀ ਕੁਛ ਪਾਏ। ਸਭਿ ਤੇ ਕਰਿ ਬਟੋਰ ਇਹ ਆਨੀ। ਭੀ ਦਰਸ਼ਨ ਕੀ ਚਾਹ ਮਹਾਨੀ' ॥ ੪ ॥ ਇਕ ਸਿਖ ਗੁਰ ਕੇ ਨਿਕਟ ਉਚਾਰੇ। 'ਸਾਹਿਬਜ਼ਾਦੇ ਤਹਿਂ ਸਸਕਾਰੇ। ਇਨਹੁੰ ਕਰੀ ਕ੍ਰਿਤ ਤੁਰਕਨਿ ਮਾਂਹੀ। ਜਿਮ ਹੋਈ ਸੁਨੀਅਹਿ ਇਨ ਪਾਹੀ' ॥ ੫ ॥ ਇਕ ਬਿਰਾੜ‡ ਤਬਿ ਲਗਸੋ ਸੁਨਾਵਨ। 'ਰਨ ਕੇ [4]ਤ ਭਯੋ ਭਟ ਘਾਵਨ। ਪ੍ਰਭੁ ਜੀ ਤੁਰਕਨ ਤੇ ਡਰ ਧਰਿ ਕੈ। ਬੇਸ ਬਾਵਰੋ ਅਪਨੋ ਕਰਿਕੈ ॥ ੬ ॥ ਸਿਰ ਤੇ ਨਗਨ ਧੂਰ ਤਨ ਭਰੇ। ਲੋਚਨ ਇੰਦਨ ਮਹਿ ਬਹੁ ਢਿਰੇ। ਗਨ ਤੁਰਕਨਿ ਕੋ ਗੁਰੂ ਸੁਤ ਦੇਊ। ਰਨ ਠਾਨਤਿ ਲੁਪਤੇ ਬਲ ਸੋਊ ॥ ੭ ॥ ਦ੍ਰਿਸ਼ਟਿ ਪਰੇ ਨਹਿਂ ਦੌਨਹੁੰ ਭਾਈ। ਜੇ ਪਾਵਤਿ ਸਿਰ ਵਢਿ ਲੈ ਜਾਈ[5]। ਅਪਨੈ ਜਾਨਿ ਦਾਸ ਇਨ ਭਾਈਂ। ਦੌਨਹੁੰ ਲੋਥੈਂ ਦਈ ਦਿਖਾਈ ॥ ੮ ॥

---

[1]ਢਾਕਾਂ। [2]ਚਰਨ ਕਮਲ ਹੱਥਾਂ ਤੇ ਸਿਰ ਨਾਲ ਪਰਸ, ਭਾਵ ਸੀਸ ਤੇ ਦੋਹ ਚਰਨਾਂ ਤੇ ਦੋਹ ਦੇਖ ਕੇ ਮੱਥਾ ਟੇਕਿਆ। [3]ਰਾਮਾ ਤਿਲੋਕਾ ਬੋਲੇ। [4](ਤ੍ਰਚਰ) ਸਿਰ ਲੈ ਜਾਂਦੇ। *ਸਾਖੀ ਪੋਥੀ ਦੀ ਸਾਖੀ ਹੈ।

†ਬਾਬੇ ਫੂਲ ਦੇ ਪੁੱਤ੍ਰ, ਪਟਿਆਲਾ ਨਾਭਾ ਜੀਂਦ ਰਿਆਸਤਾਂ ਦੇ ਵਡਕੇ। ਬਾਬਾ ਆਲਾ ਸਿੰਘ ਜੀ ਪਟਿਆਲੇ ਦੇ ਰਖਨਹਾਰ ਇਸੇ ਬਾਬਾ ਰਾਮ ਸਿੰਘ ਦੇ ਸਪੁੱਤ੍ਰ ਸੇ। ਤ੍ਰਿਲੋਕ ਸਿੰਘ ਦੇ ਛੋਟੇ ਪੁੱਤ੍ਰ ਸੁਖਚੈਨ ਸਿੰਘ ਤੋਂ ਜੀਂਦ ਰਿਆਸਤ ਅਤੇ ਵੱਡੇ ਪੁੱਤ੍ਰ ਚੌਧਰੀ ਗੁਰਦਿੱਤ ਸਿੰਘ ਤੋਂ ਨਾਭਾ ਰਿਆਸਤ ਹੁਈ।

‡ਪਾਠ—ਦੇਰਾ।

ਘਨੇ ਘਾਵ ਸ਼ੂਲਨਤਿ ਸਨ ਪੂਰੇ। ਪਰੇ ਪ੍ਰਿਥੀ ਪਰ ਦੀਰਘ ਸੂਰੇ। ਰਿਸ ਤੇ ਭੌਹੈਂ ਚਢੀ ਬਿਸਾਲਾ।ਸੁਭਟਨਿ ਸੋਜਾ ਪਰ* ਤਿਸ ਕਾਲਾ[1] ॥ ੯ ॥ ਪ੍ਰਥਮ ਸਕੇਲ ਕਾਠ ਗਨ ਮਹਾਂ। ਚਿਖਾ ਬਨਾਇ ਧਰੇ ਤਨ ਤਹਾਂ। ਦੌਨਹੁੰ ਭ੍ਰਾਤਾ ਕੋ ਸਸਕਾਰੇ। ਇਮ ਕੀਨਸਿ ਇਨ ਦਾਸ ਤਿਹਾਰੇ[2] ॥ ੧੦ ॥ ਸੁਨਿ ਕਰਿ ਪਰਮ ਪ੍ਰਸੰਨ ਬਿਸਾਲਾ। ਸ਼੍ਰੀ ਮੁਖ ਤੇ ਭਾਖਜੋ ਤਿਸ ਕਾਲਾ। 'ਰਾਮਾ ਸਿੰਘ ਤਿਲੋਕ ਸਿੰਘ ਸੁਨਿ ! ਜਾਚ ਲੇਹੁ ਹਮ ਤੇ ਬਾਂਛਤ ਮਨ'॥੧੧॥ਗੁਰ ਅਨ-ਕੂਲ ਜਾਨਿ ਕਰਿ ਆਛੇ। ਦੁਹੂੰਅਨਿ ਮਾਂਗਜੋ ਜਿਮ ਚਿਤ ਬਾਂਛੇ। 'ਪ੍ਰਭੂ ਜੀ ! ਜਥਿ ਕੇ ਹਮ ਇਤ ਆਏ। ਭਲੀ ਪ੍ਰਕਾਰ ਨ ਪਾਇ ਜਮਾਏ ॥੧੨॥ ਕਹੂੰ ਨ ਭੂਮ ਹਮਾਰੀ ਭਈ। ਜਿਮ ਰਾਹਕ ਅਪਰਨ ਨਿਜ ਲਈ'। ਦਯਾ ਸਿੰਧੁ ਸੁਨਿ ਧੀਰਜ ਦੀਨਿ। ਤੁਮ ਤੌ ਦੇਸ਼ ਸਕਲ ਹੀ ਲੀਨਿ ॥ ੧੩ ॥ ਐਸੇ ਪਾਇ ਤੁਮਾਰੇ ਜਮੈਂ। ਭੂਪਨ ਭੂਪ ਦੇਸ਼ ਗਨ ਨਮੈਂ। ਦਿੱਲੀ ਲਵਪੁਰਿ ਕੇ ਵਿਚ ਵਧੋ। ਗ੍ਰਾਮ ਹਜ਼ਾਰਨ ਹੀ ਕਹੁ ਸਧੋ ॥ ੧੪ ॥ ਕੁਰਸੀ ਬਹੁਤ ਬਕੁਰਸੀ[3] ਰਾਜ। ਪੈਹਹੁ ਬਡੋ ਅਨੇਕ ਸਮਾਜ। ਹਮਰੇ ਹਿਤ ਇਮ ਕਾਰਜ ਕੀਨਿ। ਇਸੀ ਹੇਤੁ ਕਰਿ ਸਭਿ ਕੁਛ ਲੀਨ' ॥੧੫॥ ਇਮ ਕਹਿ ਅਪਰ ਜਿ ਥੇ ਤਿਨ ਸਾਥ। ਤਿਨ ਪਰ ਖੁਸ਼ੀ ਕਰੀ ਤਬਿ ਨਾਥ। ਮਨਹੁੰ ਕਾਮਨਾ ਪੂਰਨ ਭਈ। ਦੌਨਹੁੰ ਕੌ ਦਸਤਾਰ ਦੁ[4] ਦਈ ॥ ੧੬ ॥ ਸਪਤਿ ਦਿਵਸ ਗੁਰ ਕੇ ਢਿਗ ਰਹੇ। ਬਰ ਲੈ ਕਰਿ ਦਰਸ਼ਨ ਬਰ ਲਹੇ। ਪੁਨ ਰੁਖਸਦ ਹੁਇ ਘਰ ਕੌ ਗਏ। ਤਬਿ ਤੇ ਬਧੇ ਰਾਜ ਬਡ ਭਏ[5] ॥ ੧੭ ॥ ਨਾਭਾ ਅਰ ਦੂਸਰ ਪਟਿਆਲਾ। ਗੁਰ ਬਚ ਤੇ ਇਹ ਭੇ ਮਹਿਪਾਲਾ।

†ਜਬਹਿ ਮਹਿਖ ਸਿਖ ਲੇਵਨ ਗਏ[6]।ਹਾਸ ਕਰਤਿ ਵੈਰੀਹਰ ਭਏ ॥੧੮॥ ਮਾਰਖੰਡ[7]ਸੋ ਦਯੋ ਬਤਾਇ।–ਮਾਰਹਿ ਪਿਖੇਂ ਤਮਾਸ਼ਾ ਧਾਇ–।–ਬਦਰੀ ਤਰੁ ਸੋਂ ਖਰੋ–ਬਤਾਯੋ[8]। ਗੁਰ ਕੇ ਨਾਮ ਸੁਨੈ ਚਲਿ ਆਯੋ[9] ॥ ੧੯ ॥ ਲਖੀ ਅਵੱ-ਗਯਾ ਗੁਰ ਕੀ ਹੋਈ। ਤਬਿ ਵੈਰੀਹਰ ਮਿਲਿ ਸਭਿ ਕੋਈ। ਬਖਸ਼ਾਵਨ ਹਿਤ ਚਲਿ ਕਰਿ ਆਏ। ਦੋਇ ਤੁਫੰਗ ਉਪਾਇਨ ਲਯਾਏ ॥੨੦॥ ਲਾਦ

[1]ਸੁਰਮਤਾ ਦੀ ਸੇਜਾ ਪਰ (ਬਿਰਾਜ) ਰਹੇ ਸਨ ਤਦੋਂ। [2]ਪੁਸ਼ਤ ਦਰ ਪੁਸ਼ਤ। [3]ਦੇ ਵਸਤਾਰਾਂ। [4]ਵਡੇ ਰਾਜੇ ਹੋਏ। [5]ਜਦੋਂ(ਬਠਿੰਡੇ ਵਿਚੋਂ ਦੋਂਤ ਕੱਢਣ ਵੇਲੇ) ਸਿੱਖ ਮਹਿਆਂ ਲੇਣ ਗਏ ਸਨ। [6](ਉਹ ਚੋਟਾ, ਸਾਂਢ ਯਾ ਹਾਥੀ) ਜੋ ਲੋੜੇ ਆਦਿਆਂ ਨੂੰ ਮਾਰ ਦੇਵੇ ਯਾ ਮਾਰਨ ਦੌੜੇ, ਖੂਨੀ। [7]ਬੇਰੀ ਦੇ ਠਠ ਖੜਾ ਹੈ, ਇਹ ਦੱਸਿਆ ਸੀ। [8](ਸਿੰਘਾ) ਚਲ ਪਿਆ ਸੀ।

*ਪਾ:–'ਸ਼੍ਰੀ ਮੁਖ ਤੇ ਭਾਖਜੋ', ਪਰ ਇਹ ਅਸ਼ੁੱਧੀ ਜਾਪਦੀ ਹੈ। †ਸਾਖੀ ਪੋਥੀ ਦੀ ਸਾਖੀ ਹੈ।

ਰਸਦ ਕੋਤਿਕ ਸੰਗ ਲੀਨਿ। ਕੁਛਕ ਰੂਪ ਰਸ[1] ਪਾਵਨ ਕੀਨਿ। ਦੇਨਿ ਹੇਤੁ ਗੁਰ ਕੌ ਲੇ ਆਏ। ਧਰਿ ਆਗੇ ਸਭਿ ਸੀਸ ਨਿਵਾਏ॥੨੧॥ਹਾਥ ਜੋਰਿ ਥਿਰਿ ਅਰਜ਼ ਗੁਜ਼ਾਰੀ। 'ਪ੍ਰਭੁ ਜੀ! ਬਖਸ਼ਹੁ ਖਤਾ ਹਮਾਰੀ। ਮਹਿਖ ਲੇਨ ਸਿਖ ਭੇਜੋ ਜਬੈ। ਹਮ ਨੈ ਕਪਟ ਰਚੋ ਪਿਖਿ ਤਬੈ ॥੨੨॥ਤੁਮਨੈ ਪੜ੍ਹਦਾ ਢਕਨੋ ਹਮਾਰੋ। ਗਯੋ ਵਠੰਡੋ ਮਹਿਖ ਬਿਚਾਰੋ[2]। ਤੁਪਕ ਰੂਪਰਸ[3] ਹੇਰੀ ਧਰਿ ਕਰਿ। ਗੁਰੂ ਪ੍ਰਸੰਨ ਭਏ ਇਮ ਕਹਿ ਕਰਿ ॥ ੨੩ ॥ 'ਕਯਾ ਜਾਚਤਿ ਹੋ ਕਰਹੁ ਸੁਨਾਵਨ?ਬਖਸ਼ੀ ਖਤਾ ਪਰੇ ਅਬਿ ਪਾਵਨ[4]'। ਹਾਥ ਜੋਰਿ ਤਬਿ ਸਭਿਨਿ ਬਖਾਨਾ। 'ਰਾਮੇ ਕੋ ਦਿਯ ਰਾਜ ਮਹਾਨਾ॥ ੨੪ ॥ ਹਮ ਨੋ ਭੀ ਬਖਸ਼ਹੁ ਕਰਿ ਕਰੁਨਾ। ਆਇ ਪਰੇ ਰਾਵਰ ਕੀ ਸ਼ਰਨਾ'। ਸ਼੍ਰੀ ਗੁਰ ਕਹਯੋ 'ਮਿਲੇ ਤੁਮ ਆਇ। ਜਾਨਿ ਅਵੱਗਯਾ ਲਿਯ ਬਖਸ਼ਾਇ॥ ੨੫ ॥ ਯਾਂਤੇ ਪ੍ਰਥਮ ਰਾਜ ਹੈ ਜੋਤਿਕ। ਕੋਤਿਕ ਸਮੈਂ ਥਿਰਹਿਗੋ ਤੋਤਿਕ। ਨਹਿ ਛੀਨਹਿੰ ਕੋ ਘਰ ਸੁਖ ਪਾਓ। ਸਿਖ ਸੰਗਤਿ ਕੀ ਸੇਵ ਕਮਾਓ' ॥ ੨੬ ॥ ਇਮ ਬਖਸ਼ਾਇ ਕਿਤਿਕ ਦਿਨ ਰਹੇ। ਰੁਖਸਦ ਹੋਇ ਗ੍ਰਾਮ ਮਗ ਗਹੇ।

ਊਚੇ ਥਾਨ ਬੈਠਿ ਇਕ ਦਿਨ ਮਹਿੰ। ਲਗਯੋ ਦਿਵਾਨ ਸੁਹਾਇ ਸਭਿਨਿ ਮਹਿੰ ॥ ੨੭ ॥ ਭਲ ਸਿੰਘ ਗਨ ਬਿਰਾਜ ਥਿਰ ਸਾਰੇ। ਸਭਿਨਿ ਸੁਨਾਵਤਿ ਬਾਕ ਉਚਾਰੇ। 'ਬਹੁ ਗੋਧੂਮ ਖੇਤ[5] ਦਿਖ ਆਵਹਿੰ। ਸੁੰਦਰ ਸ੍ਵਾਦਲ ਅੰਨ ਉਪਾਵਹਿੰ' ॥੨੮॥ ਸੁਨਿ ਭੱਲੇ ਜੁਤਿ ਸਭਿ ਕਰ ਜੋਰੇ। 'ਖੇਹੀਂ[6] ਖਰੀ ਪ੍ਰਭੂ ਇਤ ਓਰੇ। ਬਚ[7] ਗੋਧੂਮ ਖਰੀ ਨ ਉਚਾਰੋ। ਮੋਠ ਬਾਜਰੀ ਭਲੇ ਬਿਚਾਰੋ ॥ ੨੯ ॥ ਛਿਤ ਗੋਧੂਮ ਜਿ ਇਹਾਂ ਉਪਾਵੈਂ। ਤੁਰਕ ਦੇਹਿੰ ਦੁਖ, ਚੜ੍ਹਿ ਚਲਿ ਆਵੈਂ'।ਸੁਨਿ ਕਰਿ ਸ਼੍ਰੀ ਮੁਖ ਤੇ ਮੁਸਕਾਏ। ਲਖ ਮਤਿ ਹੀਨੈ[8] ਮੌਨ ਰਹਾਏ ॥ ੩੦ ॥ ਲਖਹਿੰ ਨ ਤੁਰਕ ਭਏ ਅੰਧ ਅਦਾ[9]। ਗੁਰ ਕੋ ਬਾਕ ਥਿਰੇ ਸਦ ਸਦਾ। ਬੀਤ ਗਏ ਕੋਤਿਕ ਦਿਨ ਔਰ। ਬੈਠੇ ਸਤਿਗੁਰ ਊਚੇ ਠੌਰ॥੩੧॥ ਸੁੱਖਾ ਛਕੇ ਅਮਲ ਦ੍ਰਿਗ ਆਏ। ਭੱਲੇ ਸਹਿਤ ਨਿਕਟ ਸਮੁਦਾਏ। ਦ੍ਰਿਸ਼ਟਿ ਉਚੇਰਾ ਕਰਿ ਗੁਰ ਭਨੇ। 'ਪਿਖਹੁ ਕਮਾਦ ਖਰੇ ਇਤ ਘਨੇ ॥ ੩੨ ॥ ਜਸਤੇ ਬਹੁ ਬਿਧਿ ਕੋ ਮਿਸ਼ਟਾਨ। ਹੋਤ ਭਲੇ ਲਹਿੰ ਸ੍ਵਾਦ ਜਹਾਨ'।ਸੁਨਿ

---

[1]ਲੂਣ। [2]ਖੰਦੜ ਤੇ ਲੂਣ। [3]ਤੁਰਕ ਚਰਨੀਂ ਆ ਪਏ ਹੋ। [4]ਕਣਕ ਦੇ ਖੇਤ। [5]ਕਾਹੇ। [6]ਬਚਨ ਤੋਂ। [7]ਮਤਿ ਹੀਣੇ (ਲੋਗ) ਜਾਣਕੇ। [8](ਭੱਲਾ) ਲਖਦਾ ਨਹੀਂ ਕਿ ਤੁਰਕ ਹੁਣ (ਖਤਮ) ਪੂਰੇ ਹੋ ਗਏ ਹਨ। [ਸ੍ਰ, ਅਵਜ੍ਯਪੂਰਾ ਹੋਣਾ]।

ਬੈਰਾਜ ਕਹੈਂ ਕਰ ਜੋਰਿ'ਪ੍ਰਭੁ ਜੀ!ਨਹਿੰ ਕਮਾਦ ਇਤ ਓਰ ॥੩੩॥ ਤ੍ਰਿਣ ਲੈਬੋਰੇ ਵਧਿ ਬਹੁ ਗਏ। ਸੋ ਆਗੇ ਤੁਮ ਦੇਖਤਿ ਭਏ। ਇੱਤਯਾਦਿਕ ਵਥੁ ਚਹੈਂ ਨ ਕੋਈ। ਮੋਠ ਬਾਜਰੀ ਨਿਪਜਹਿ ਜੋਈ ॥ ੩੪॥ ਸੋਈ ਭਲੀ ਅਹੈ ਇਸ ਦੇਸ਼। ਨਾਂਹਿ ਤ ਪਹੁੰਚੈਂ ਤੁਰਕ ਵਿਸ਼ੇਸ਼। ਸਰਬ ਭਾਂਤਿ ਤੇ ਦੁਖ ਉਪਜੈਹੈਂ। ਓਜ ਪਾਇ ਕਰਿ ਹਾਲਾ ਲੈਹੈ'॥੩੫॥ਸੁਨਿ ਸ਼੍ਰੀਮੁਖ ਤੇ ਪੁਨ ਮੁਸਕਾਏ। 'ਕਸੋਂ ਤੁਮ ਅਪਨੋ ਭਲੋ ਨ ਭਾਏ? ਅਵਿਨੀ ਪੁਰਿ ਸਿਰੁੰਦ ਕੀ ਸਾਰੀ। ਇਹਾਂ ਲਗਾਵਨ ਹੇਤੁ ਉਚਾਰੀ ॥ ੩੬ ॥ ਭਲੇ ਪਦਾਰਥ ਜੋ ਤਹਿੰ ਹੁਤੇ। ਸਗਰੇ ਉਪਜਤਿ ਸ੍ਵਾਦਲ ਇਤੇ। ਕੇਚਿਤ ਦਿਨ ਹੁਇ ਤੁਰਕ ਬਿਨਾਸੀ। ਰਾਜ ਖਾਲਸੇ ਕੋ ਹੁਇ ਰਾਸੀ॥੩੭॥ਮੋਠ ਬਾਜਰੀ ਅੰਗੀਕਾਰਹੁ। ਅਪਰ ਨ ਹੁਇ ਇਸ ਦੇਸ਼ ਉਚਾਰਹੁ।ਸਵਾ ਜਾਮ ਦਿਨ ਚਰਿ ਹੈ ਜਾਵਦ। ਤੁਮਰੀ ਮਤਿ ਥਿਰ ਰਹੈ ਨ ਤਾਵਦ ॥ ੩੮ ॥ ਬਚਨ ਹਟਾਵਤਿ ਰਹੈ ਨ ਮਾਨਾ। ਤਉ ਸੁਨਹੁ ਇਹ ਦੇਸ਼ ਮਹਾਨ।ਸਨੈ ਸਨੈ ਗੋਧੁਮ ਹੁਇ ਜਾਇ*। ਦਿਨ ਪ੍ਰਤਿ ਬਸਤਿ ਰਹੈ ਅਧਿਕਾਇ ॥ ੩੯ ॥ ਅਪਰ ਕਾਜ ਤੁਮ ਬਹੁਤ ਬਿਗਾਰਾ। ਮਾਨਸੋਂ ਬਾਕ ਨ ਜਥਾ ਉਚਾਰਾ। ਨਾਂਹਿ ਤ ਸਕਲ ਵਸਤੁ ਇਸ ਦੇਸ਼। ਉਪਜਤਿ ਨਿਤ ਪ੍ਰਤਿ ਹੋਤਿ ਬਿਸ਼ੇਸ਼'। ੪੦॥ ਛਲ ਸਿੰਘ ਆਦਿਕ ਗਨ ਬੈਰਾਰ। ਥਿਰੁ ਹੁਇ ਰਹੇ ਮੌਨ ਮੁਖ ਧਾਰਿ। ਜਾਨ ਸਕਹਿੰ ਨਹਿੰ ਆਸ਼ੈ ਗੁਰ ਕੋ। ਨਹਿੰ ਬਾਕਨਿ ਪਰ ਧੀਰਜ ਉਰ ਕੋ ॥ ੪੧ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਦਮਦਮੈ' ਪ੍ਰਸੰਗ ਬਰਨਨੰ ਨਾਮ ਉਨਤੀਸਮੋਂ ਅੰਸੂ ॥ ੨੯ ॥

*ਇਹ ਸਾਰੇ ਵਰ ਹਣ ਸਫਲ ਹੋ ਰਹੇ ਹਨ। ਇਹ ਪੋਸ਼ੀਨਗੋਈ ਕੋਸੀ ਪੂਰੀ ਹੋਈ ਹੈ। ਗੁਰੂ ਜੀ ਇਹ ਸੰਮਤ ੧੭੬੦ ਤੇ ੧੭੬੫ ਦੇ ਵਿਚਾਲੇ ਵਿਚਾਲੇ ਉਚਾਰ ਰਹੇ ਹਨ। ਕਵੀ ਜੀ ਇਹ ਵਾਕ ੧੮੬੦ ਤੋਂ ੧੬੦੦ ਸੰਮਤ ਦੇ ਵਿਚਾਲੇ ਵਿਚਾਲੇ ਲਿਖ ਰਹੇ ਹਨ, ੧੬੦੦ ਵਿਚ ਕਵੀ ਜੀ ਦਾ ਦੇਹਾਂਤ ਹੋ ਗਿਆ ਸੀ। ਦੇਪੜ ਤੋਂ ਵੱਡੀ ਨਹਿਰ ਖੁਹਲੀ ਗਈ ਜਿਸ ਦੇ ਪਾਣੀ ਨੇ ਸਾਰੇ ਮਾਲਵੇ ਨੂੰ ਸਰਸਬਜ਼ ਕੀਤਾ, ਜਿੱਥੇ ਤ੍ਰਿਣ ਕਣਕਾਂ ਕਮਾਦ ਸਭ ਕੁਛ ਹੋ ਰਿਹਾ ਹੈ। ਇਹ ਨਹਿਰ ਸਰਕਾਰ ਅੰਗ੍ਰੇਜ਼ੀ ਤੇ ਮਾਲਵੇ ਦੀਆਂ ਰਿਆਸਤਾਂ ਨੇ ਰਲਕੇ ਸੰਮਤ ੧੯੮੨ ਅਰਥਾਤ ਸੰਮਤ ੧੯੩੯ ਵਿਚ ਬਣਾਈ ਸੀ। ਕਵੀ ਜੀ ਨੂੰ ਚੜ੍ਹ ਗਿਆਂ ਤਦੋਂ ੩੯ ਵਰ੍ਹੇ ਹੋਗਏ ਸਨ। ਗੁਰ ਕੇ ਵਾਕ ਉਚਾਰਨ ਤੋਂ ਅਰ ਕਵੀ ਜੀ ਦੇ ਇਸ ਵਾਕ ਨੂੰ ਲਿਖਣ ਤੋਂ ਬਹੁਤ ਅਰਸਾ ਬਾਦ ਪੋਸ਼ੀਨਗੋਈ ਸੱਚੀ ਹੋਈ। ਇਸ ਤੋਂ ਸਿੱਧ ਹੋ ਗਿਆ ਕਿ ਕਵੀ ਜੀ ਨੇ ਨਹਿਰ ਵੇਖਕੇ, ਮਾਲਵਾ ਵਸਦਾ ਵੇਖਕੇ ਯਾ ਸੁਣਕੇ ਇਹ ਸਾਖੀ ਨਹੀਂ ਲਿਖੀ, ਇਹ ਸਾਖੀ ਪੁਰਾਤਨ ਹੈਸੀ ਤੇ ਸਹੀ ਹੈਸੀ, ਕਵੀ ਜੀ ਨੇ ਲਿਖੀ ਤੇ ਦੇਖੇ ਕਿ ਗੁਰੂ ਕੇ ਵਾਕ ਸਮੇਂ ਸਿਰ ਸਭ ਸੱਚ ਹੋਏ।

੩੦. [ਕਪੂਰੇ ਦੀ ਮੌਤ। ਧਰਤੀ ਸੱਚ ਤੇ ਖਲੋਤੀ ਹੈ]।

ਦੋਹਰਾ ॥ ਇਕ ਦਿਨ ਬੈਠੇ ਸਤਿਗੁਰੂ ਦਸਕ ਸਿੰਘ ਤਹਿੰ ਆਇ। ਬੰਦਨ ਕਰਿ ਬੈਠਤਿ ਭਏ ਗਾਥਾ ਕਹੀ ਸੁਨਾਇ ॥ ੧ ॥ ਚੌਪਈ ॥ 'ਕੋਟ ਕਪੂਰੇ ਕੋ ਲਿਹ ਮਾਰੀ। ਭਈ ਸਾਚ ਜਿਮ ਪ੍ਰਭੂ ਉਚਾਰੀ'। ਭਲ ਸਿੰਘ ਬੈਠਨੋ ਨਿਕਾਰ ਸੁਨੰਤਾ। ਬੂਝਨ ਕੀਨਿ ਸਕਲ ਬਿਰਤੰਤਾ ॥ ੨ ॥ 'ਕਿਨ ਮਾਰਨੋ ਕਹੁ ਛੋਰ ਪ੍ਰਸੰਗ ? । ਕਿਸ ਕੇ ਸੰਗ ਕੀਨਿ ਤਿਨ ਜੰਗ ?' ਸੁਨਿਕੈ ਸਿੰਘਨ ਸਰਣ ਸੁਨਾਯੋ : 'ਮੇਲਾ ਢਿਲਵੀਂ ਬਹੁ ਚਲਿ ਆਯੋ ॥ ੩ ॥ ਸੋਢੀ ਕੌਲ ਸੁ ਮੰਜੀ ਲਾਇ। ਬੈਠਨੋ, ਭੇਟੈਂ ਲੋਕ ਚੜ੍ਹਾਇ। ਤਹਾਂ ਕਪੂਰਾ ਭੀ ਚਲਿ ਗਯੋ। ਕੋਦਿਤ ਸੁਭਟ ਸੰਗ ਮਹਿੰ ਲਿਯੋ ॥ ੪ ॥ ਬੈਰੀ ਬਰਗਾੜੀ[1] ਤਿਸ ਕੇਰੇ। ਹੁਤੋ ਸ਼ਰੀਕਾ ਮਰੇ ਅਗੇਰੇ। ਸੋ ਭੀ ਚਲਿ ਆਏ ਬਿਚ ਮੇਲੇ। ਜਿਨਹੁ ਦੁਹੇਲੇ ਹੋਹਿ ਨ ਮੇਲੇ[2] ॥ ੫ ॥ ਪਾਨ ਸ਼ਰਾਬ ਕਰੀ ਨਿਸ਼ ਦੋਊ। ਪਾਛਲ ਬੈਰ ਚਿਤਾਰਤਿ ਸੋਊ। ਪ੍ਰਥਮ ਕਰਨੋ ਬਕਬਾਦ ਬਿਸਾਲਾ। ਗਾਰਿ ਨਿਕਾਰਤਿ ਭੇ ਜਿਸ ਕਾਲਾ ॥ ੬ ॥ ਬਢੀ ਸਪਰਧਾ ਦੁਇ ਦਿਸ਼ਿ ਕੇਰੀ। ਆਯੁਧ ਲਗੇ ਚਲਨ ਤਿਸ ਬੇਰੀ। ਜ੍ਵਾਲਾਬਮਨੀ ਬ੍ਰਿੰਦ ਚਲਾਈ। ਮਰੇ ਕਿਤੇਕ ਮਚਿ ਪਰੀ ਲਰਾਈ ॥ ੭ ॥ ਜਾਨਨੋਂ ਸਾਹਿਬ ਕੌਲ[3] ਬਖੇਰਾ। ਬਿਗਰਨੋ ਮੇਲਾ ਤ੍ਰਾਸ ਬਡੇਰਾ। ਅਭੈ ਰਾਮ ਨੰਦਨ ਸ੍ਰੀ ਰਾਮ[4]। ਭੇਜਨੋ ਜੁੱਧ ਹਟੈਬੇ ਕਾਮ ॥ ੮ ॥ ਤਰਜਤਿ[5] ਦੋਨਹੁੰ ਦਿਸ਼ਿਨਿ ਹਟਾਵੈ।—ਗੁਰ ਘਰ ਮੈਂ ਕਿਮ ਜੰਗ ਮਚਾਵੈ ? ਨਿਜ ਘਰ ਗਮਨਹੁੰ ਕਰਹੁ ਲਰਾਈ। ਹਟਿ ਜਾਵੋ ਕਹੋਂ ਧੂਮ ਮਚਾਈ—॥ ੯ ॥ ਇਜ ਉਤਿ ਬਰਜਤਿ ਤਰਜਤਿ ਬਿਚਰਤਿ। ਭਏ ਸ਼ਰਾਬੀ ਰਿਪੁ ਅਤਿ ਹਤਿ ਮਤਿ[6]। ਜ੍ਵਾਲਾ-ਬਮਨੀ ਤਾਕਿ ਚਲਾਈ। ਹਤਿ ਦੀਨੋ ਸ੍ਰੀ ਰਾਮ ਗਿਰਾਈ ॥ ੧੦ ॥ ਸੁਨਿ ਮਾਨਵ ਤਬਿ ਦੌਰੇ ਗਏ। ਮਰਨੋ ਉਠਾਇ ਸੁ ਲਯਾਵਤਿ ਭਏ। ਸੋਢੀ ਅਪਰ ਗਏ ਰਿਸ ਭਰਿਕੈ। ਬਰਜਤਿ ਤਰਜਤਿ ਗਾਰਿ ਨਿਕਰਿਕੈ ॥ ੧੧ ॥ ਸ੍ਰੀ ਰਾਮ ਸ਼ਸਤ੍ਰ ਕਾਰਨ ਲਾਗੇ। ਖਰੋ ਕੌਲ ਬਹੁ ਸੰਕਟ ਪਾਗੇ। ਬੋਲਨੋ—ਨਹੀਂ ਦਾਹੁ ਇਸ

---

[1] ਬਰਗਾੜੀ ਵਾਲੇ ਉਸ ਦੇ ਵੈਰੀ। [ਬਰਗਾੜੀ ਪਿੰਡ ਦਾ ਨਾਮ ਹੈ ਜੋ ਪਿੱਛੇ ਅੰਸੂ ੨ ਅੰਕ 2 ਵਿਚ ਆਇਆ ਹੈ। ਉਥੇ ਕਪੂਰੇ ਦੇ ਇਕ ਸ਼ਰੀਕ ਨੇ ਧਰੀ ਦੇ ਮਰਨ ਦਾ ਪ੍ਰਸੰਗ ਭੀ ਆ ਚੁਕਾ ਹੈ]। [2] ਜਿਨ੍ਹਾਂ ਨੂੰ ਦੁੱਖ ਦਿਤਾ ਹੋਇਆ ਸੀ ਤਿਨ੍ਹਾਂ ਨਾਲ ਮੇਲ ਨਹੀਂ ਹੋਇਆ ਸੀ। [3] ਕੌਲ ਨੂੰ। [4] ਅਭੈ ਰਾਮ ਦੇ ਪੁੱਤ੍ਰ ਸ੍ਰੀ ਰਾਮ ਨੂੰ। [5] ਡਰਨਾ ਕ ਤਰਕੇ। [6] ਸ਼ਰਾਬਾਂ ਦੀ ਮਤ ਬਹੁਤ ਮਾਰੀ ਗਈ।

ਕਰੀਏ। ਅਪਰਬਿਘਨ ਕੁਛ ਹੋਹਿ ਬਿਚਰੀਏ॥੧੨॥ ਤਾਤੀ ਬਾਧੁ ਲਰੀ ਮਝ ਅੰਗ[1]। ਤਹਿੰ ਗੁਰ ਮਾਰੇ ਠਾਨਤਿ ਜੰਗ[2]। ਮਮ ਪਰਵਾਰ ਹਟਾਵਨਿ ਗਯੋ। ਮਹਿਦ ਬਖੇਰਾ ਮਿਲਿ ਉਪਜਯੋ--॥੧੩॥ਇਤਨੈ ਮਹਿ ਨਰ ਦੌਰਤਿ ਆਵਾ। ਕੌਲ ਸਮੀਪ ਦੁਖਤਿ ਬਚ ਗਾਵਾ।--ਸਿਰੀ ਰਾਮ ਕੌ ਅਨੁਜ ਪ੍ਰਜਾਪਤਿ[3]। ਗੌਰੀ ਲਗੀ ਤੁਰਤ ਹੀ ਭਾ ਹਤਿ--॥ ੧੪ ॥ ਜਾਇ ਉਠਾਯਹੁ ਤਤਛਿਨ ਲਯਾਏ। ਸਭਿ ਸੋਢੀਨਿ ਕਸ਼ਟ ਬਹੁ ਪਾਏ। ਦੋਨਹੁੰ ਕੌ ਇਕਠੈ ਸਸਕਾਰਾ। ਅਭੈਰਾਮ ਤਬਿ ਸ੍ਰਾਪ ਉਚਾਰਾ ॥੧੫॥--ਮਮ ਨੰਦਨ ਤੈਂ ਮਾਰੇ ਦੋਇ। ਇਸ ਅਘ ਕੌ ਫਲ ਇਮ ਤੁਝ ਹੋਇ। ਪੂਰਬ ਸ੍ਰਾਪ ਦਸਮ ਪਾਤਿਸ਼ਾਹਾ। ਮਰੈਂ ਤੁਰਕ ਤੇ ਲੈ ਕਰਿ ਵਾਹਾ ॥੧੬॥ ਖੇਹ ਤੋਬਰਾ ਬਦਨ ਚਢਾਵਹਿੰ। ਮਰਤ ਸਮੇ ਇਸ ਬਿਧਿ ਦੁਖ ਪਾਵਹਿੰ। ਮੋਹਿ ਸ੍ਰਾਪ ਤੇ ਜੜ੍ਹੈਂ ਤੁਹਾਰੀ।ਉਖਰ ਗਈ ਸਗਰੀ ਇਕ ਬਾਰੀ ॥ ੧੭ ॥ ਪਾਨੀ ਦੇਵਾ ਰਹੈ ਨ ਕੋਈ। ਇਮ ਸੈਕਟ ਬਡ ਤੁਮ ਕੌ ਹੋਈ--।ਭਯੋ ਸ੍ਰਾਪ ਸੁਨਿਕੈ ਪਛੁਤਾਯੋ। ਬਹੁਰੋ ਕੇਤਿਕ ਕਾਲ ਬਿਤਾਯੋ ॥੧੮॥ *ਈਸੇ ਖਾਨ ਮੰਝ[4] ਚਢਿ ਆਯੋ। ਘੇਰਿ ਕੋਟ ਤਿਨ ਜੰਗ ਮਚਾਯੋ। ਹੈਲ ਘਾਲਿ ਕਰਿ ਚਢਿਗੇ ਸੂਰ।ਘਾਸ ਪੁੰਜ ਮਹਿੰ ਦੁਰਜੋ ਕਪੂਰਾ ॥ ੧੯ ॥ ਈਸੇ ਖਾਨ ਭਨਜੋ--ਬਿਚ ਅਹੈ। ਖੋਜਿ ਲੇਹੁ ਨਹਿੰ ਭਾਗਨਿ ਲਹੈ--। ਇਤ ਉਤ ਖੋਜਜੋ ਲਿਯੋ ਨਿਕਾਸ। ਗਹਿ ਕਰਿ ਆਨਜੋਂ ਤੁਰਨ ਪਾਸ ॥੨੦॥ ਦੇਖਿ ਪਠਾਨ ਭਨਜੋ--ਤੂੰ ਸੂਰ।ਇੰਲਾਂ ਕੁੱਕੜਵਾਂਗ† ਕਪੂਰ। ਬਾਜ ਰਖਨ ਕੌ ਲਾਜ ਲਗਾਈ--। ਇਮ ਕਹਿ ਕੈ ਲਿਯ ਕੈਦ ਕਰਾਈ ॥ ੨੧ ॥ ਈਸੇ ਖਾਨ ਕੁਚ ਕਰਿ ਦੀਨਿ। ਜਿਤ ਜਾਨੋ ਸੋ ਮਾਰਗ ਲੀਨਿ। ਰਿਦੇ ਬਿਚਾਰ ਕਰਤਿ ਭਾ ਮਹਾਂ--ਇਸ ਪਕਰੇ ਹੁਇ ਹਾਸਲ ਕਹਾਂ-- ॥ ੨੨ ॥ ਤਾਲ ਉਜਾਰ ਬਿਖੈ ਇਕ ਹੇਰਾ। ਖਰੈ ਹੋਇ ਬੈਲਜੋ ਤਿਸ ਬੇਰਾ। --ਲਾਦਜੋ ਸੈਗ ਜਾਟ ਕਯਾ ਦੇਹਿ। ਆਛੀ ਬਾਤ ਨ ਛੋਰਨਿ ਏਹਿ ॥ ੨੩ ॥ ਯਾਂਤੇ ਇਹ ਦਰਖਤ ਜੋ ਖਰੋ। ਚਾਹੈ ਇਸੋ ਚਢਾਵਨਿ ਕਰੋ--।ਸੁਨਿ ਪਠਾਨ ਕੌ ਹਕਮ ਸਿਧਾਏ। ਚਾਹੈ ਹੇਤੁ ਕਪੂਰਾ ਲਯਾਏ ॥ ੨੪ ॥ ਦੇਖਿ ਮਹਾਂ ਦੁਖ

---

[1](ਓਧਰੋਂ) ਤੱਤੀ ਵਾ ਮੇਰੇ ਅੰਗਾਂ ਨੂੰ ਲਗਦੀ ਹੈ। ਅਕਾਰਣ ਅੰਗਾਂ ਨੂੰ ਤੱਤੀ ਵਾ ਲਗਦੀ ਪ੍ਰਤੀਤ ਦੇਣੀ ਅਪਸ਼ਗਨ ਗਿਣਿਆ ਜਾਂਦਾ ਹੈ। [2]ਜਿੱਥੇ ਗੁਰੂ ਮਾਰੇ ਜੰਗ ਕਰਦੇ ਹਨ। [3]ਸ੍ਰੀ ਰਾਮ ਦੇ ਛੋਟੇ ਭਿਰਾਉ ਪ੍ਰਜਾਪਤਿ ਨੂੰ। [4]ਈਸੇ ਖਾਂ ਜਿਸ ਦੀ ਜਾਤ ਮੰਝ ਸੀ। ਇਹ ਦੁਆਬੇ ਦਾ ਹਾਕਮ ਸੀ, ਸਿੱਖਾਂ ਦਾ ਬੜਾ ਵੈਰੀ ਸੀ। *ਸਾਖੀ ਪੋਥੀ ਵਿਚੋਂ ਹੈ। †ਪਾ--ਕਾਲ

ਪਾਇ ਬਖਾਨਾ[1] ।--ਕਰਨਿ ਦੇਹੁ ਮੁਝ ਇਹਾਂ ਸ਼ਨਾਨਾ। ਬਦਨ ਤੋਬਰਾ ਫੇਰ ਚਢਾਇ। ਫਾਹਾ ਦੇਹੁ ਬਹੁਰ ਇਸ ਥਾਇੰ--॥ ੨੫ ॥ ਕਿਸ ਨਰ ਬੂਝਨੋ ! --ਕਸੋਂ ਕਹਿ ਐਸੇ ? ਵਾਜਬ ਨ੍ਹਾਨ*, ਤੋਬਰਾ ਕੈਸੇ ? । ਤਿਨਕੋ ਨਿਕਟ ਬਤਾਵਨ ਕੀਨ:--ਮੇਰੇ ਗੁਰੂ ਸ੍ਰਾਪ ਇਮ ਦੀਨ॥ ੨੬॥ ਖੇਹ ਤੋਬਰਾ ਬਦਨ ਚਢਾਇ। ਫਾਹਾ ਦੇਹਿੰ ਤੁਰਕ ਮਰਿਵਾਇ। ਅਪਰ ਬਾਤ ਸਗਰੀ ਬਨਿ ਆਈ। ਨਹੀਂ ਤੋਬਰਾ ਤੁਮਹੁ ਅਨਾਈ ॥ ੨੭ ॥ ਸੋ ਮੰਗਵਾਇ ਦੇਹੁ ਮੁਝ ਫਾਸੀ। ਪੂਰਹੁ ਬਾਕ ਗੁਰੂ ਅਬਿਨਾਸ਼ੀ। ਨਤੁਰ ਤੌਬਰੇ ਹਿਤ ਤਨ ਔਰ। ਸਹੌਂ ਸ੍ਰਾਪ ਧਰਿ ਕੈ ਕਿਸ ਠੌਰ--॥ ੨੮ ॥ ਸੁਨਿ ਕੈ ਤੁਰਕ ਤਥਾ ਹੀ ਕੀਨਿ । ਖੇਹ ਤੋਬਰਾ ਮੁਖ ਬਿਚ ਦੀਨ।ਪਾਇ ਜੇਵਰਾ ਗਰ ਲਟਕਾਯੋ। ਇਮ ਅਵਗਤਿ ਲਹਿ ਪ੍ਰਾਨ ਗਵਾਯੋ॥੨੯॥ਰਾਵਰ ਕੋ ਜੋ ਹੁਕਮ ਨ ਮਾਨਾ। ਮਹਾਂ ਮੂੜ ਲਹਿ ਕਸ਼ਟ ਮਹਾਨਾ[2] । *ਸੁਨਿ ਸਤਿਗੁਰ ਮੁਖ ਤੁਸ਼ਨਿ ਧਾਰੀ। *ਬਾਕ ਅਮੋਘ ਟਰਹਿੰ ਨਹਿ ਟਾਰੀ ॥ ੩੦ ॥ ਬ੍ਰਹਮ ਅਸਤ੍ਰ ਰਘੁਬਰ ਸਰ-ਮੰਗਾ[3] । ਭਯੋ ਨ ਨਿਸ਼ਫਲ ਸ਼ੱਤ੍ਰੁਨਿ ਭੰਗਾ । ਨਹੀਂ ਸਮਰਥ ਹਟਾਵਨਿ ਕੋਈ।ਓਟ ਸੁਮੇਰ ਨ ਬਚਿਬੋ ਹੋਈ ॥੩੧॥ ਸੁਨਿ ਬੈਰਾਜ ਤ੍ਰਾਸ ਕੇ ਸਾਥ। ਸ਼ਰਧਾ ਸਹਿਤ ਨਿਵਾਵਹਿੰ ਮਾਥ । ਕੋਚਿਤ ਦਿਵਸ ਬਿਤੇ ਤਹਿੰ ਔਰ। ਬਸੇ ਪ੍ਰਭੂ ਸੋਢੀ ਸਿਰਮੌਰ ॥੩੨॥ ਅਭੈ ਰਾਮ ਬਡ ਸ਼ੋਕ ਭਯੋ ਹੈ।ਜੁਗ ਪੁੱਤ੍ਰਨਿ ਇਕ ਬਾਰ ਹਯੋ ਹੈ । ਇਕ ਦਿਨ ਲਾਗਸੋ ਕਰਨਿ ਅਹਾਰਾ । ਬਰਖਾ ਮਹਿੰ ਗਰਜਸੋ ਘਨ ਭਾਰਾ ॥ ੩੩ ॥ ਸਹਿ ਨ ਸਕਸੋ ਦੁਖ ਪਾਇ ਉਚਾਰੇ। 'ਮੁਝ ਕੌ ਸ਼ੋਕ ਭਯੋ ਸੁਤ ਮਾਰੇ । ਘਰ ਤੇਰੇ ਮਹਿੰ ਭਈ ਵਧਾਈ । ਗਰਜਿ ਗਰਜਿ ਕੈ ਮੋਹਿ ਸੁਨਾਈ ॥ ੩੪ ॥ ਮੇਰੀ ਪੀਰ ਨ ਤੁਝ ਕੌ ਕੋਈ। ਸ਼ੋਕ

[1]ਕਪੂਰਾ ਏਲਿਆ। [2]ਇਸ਼ਨਾਨ ਭੀ ਔਰਾ ਹੈ ਪਰ ਤੋਬਰਾ ਕਿਸ ਲਈ ? *ਕਵੀ ਕਹਿੰਦਾ ਹੈ। *(ਗੁਰੂ ਜੀ ਦਾ) ਵਾਕ ਟਾਲਿਆਂ ਨਾ ਰਲਣ ਵਾਲਾ (ਮੋਡਾ) ਅਮੋਘ ਹੈ (ਵੈਸਾ) ਵ੍ਰਹਮ ਅਸੰਤ ਵਾਲਾ ਰਘੁਬਰ ਦਾ ਤੀਰ । [ਵ੍ਰਹਮਾਸਤ੍ਰ=ਇਕ ਪ੍ਰਕਾਰ ਦਾ ਅਸਤ੍ਰ ਜੋ ਮੰਤ੍ਰਾਂ ਨਾਲ ਪਵਿੱਤ੍ਰ ਕਰਕੇ ਚਲਾਇਆ ਜਾਂਦਾ ਸੀ] । (ਅ) ਰੁਦ੍ਰ ਕਾ ਵਾਕ ਮੋਸਾ ਅਮੋਘ ਤੇ ਟਾਲਿਆਂ ਨਾਂ ਟਲਣ ਵਾਲਾ ਹੈ ਕਿ ਜੈਸੇ ਵ੍ਰਹਮਾਂ ਦਾ ਤੀਰ ਰਘੁਬਰ ਦੇ ਧਨੁਖ ਨਾਲ ਚਲਾਇਆ ਹੋਇਆ (ਅਮੋਘ ਹੈ) । [ਬ੍ਰਹਮਾਸਤ੍ਰ=ਬ੍ਰਹਮਾ ਦਾ ਅਸਤ੍ਰ । ਵ੍ਰਹਮਾ ਰਚਿਤ ਇਕ ਤਰ੍ਹਾਂ ਦਾ ਤੀਰ । 'ਸਰ' ਦਾ ਅਰਥ ਬਾਣ ਹੈ, ਪਰ 'ਸਰ' ਦਾ ਅਰਥ ਵੱਸੀ ਰੋਕ ਕਰਕੇ ਇਸ ਦਾ ਭਾਵ ਕਮਾਨ ਭੀ ਲਿਆ ਜਾਂਦਾ ਹੈ] ।

*ਪਾ:--ਕਾਹਿ ।

ਪਰੈਯੋ ਪੀੜਤਿ ਹੋਈ। ਅਬਿ ਹਟਿ ਜਾਹੁ ਨ ਦੇਹੁ ਦਿਖਾਈ'। ਅਭੈਰਾਮ ਜਬਿ ਏਵ ਅਲਾਈ ॥੩੫॥ ਝਰ ਮਿਟਿ ਗਯੋ ਨ ਬਰਖਸੋ ਬਾਰੀ। ਭਾ ਦੁਰ-ਭਿੱਛ ਦੇਸ਼ ਤਿਸ ਭਾਰੀ। ਚਿਰੀਕਾਲ ਲਗਿ ਮੇਘ ਨ ਆਏ। ਰਵਿ ਤਪ-ਤਸੋ ਬਹੁ ਨਰ ਅਕੁਲਾਏ ॥੩੬॥ ਇਸ ਪ੍ਰਕਾਰ ਤਿਤ ਕੋਰ ਪ੍ਰਸੰਗ। ਭਯੋ ਉਚਾਰਸੋ[1] ਸ਼੍ਰੋਤਨ ਮੰਗ[2]। ਬਾਸ ਦਮਦਮੇ ਸਤਿਗੁਰ ਕੀਨਿ। ਕੋਤਿਕ[3] ਸ੍ਰਾਪ ਕਿਤਿਕ[3] ਬਰ ਲੀਨ ॥ ੩੭ ॥ *ਇਕ ਦਿਨ ਬੈਠੇ ਸਭਾ ਮਝਾਰੀ। ਸਭਿਨਿ ਸੁਨਾਵਤਿ ਗਿਰਾ ਉਚਾਰੀ। 'ਕਹਹੁ ਧਰਾ ਇਹੁ ਕਿਨੇ ਉਠਾਈ? ਕਿਸ ਉਪਰ ਥਿਰ ਹੋਤਿ ਸਦਾਈ' ॥ ੩੮ ॥ ਕੋ ਭਾਖਤਿ 'ਛਿਤ ਧਵਲ ਉਠਾਵੈ'। ਕੋਚਿਤ ਬੋਲੈ 'ਸ਼ੇਸ਼ ਚਵਾਵੈ[4]'। 'ਕਮਠ ਪੀਠ ਪਰ' ਕਿਨਹੁੰ ਬਤਾਈ। 'ਕੋਲ ਦਾੜ ਪਰ[5]' ਕਹੈਂ 'ਉਠਾਈ' ॥ ੩੯ ॥ ਸੁਨਿ ਪੁਨ ਗੁਰੂ ਸੁ ਬੂਝਨਿ ਕਰੇ। 'ਜਿਨਹੁ ਉਠਾਈ ਕੋ ਤਿਨ ਤਰੇ[6]? ਬਿਨ ਅਲੰਬ ਨਹਿੰ ਸਕਹਿ ਉਠਾਇ। ਜਿਨਹੁੰ ਉਠਾਇ ਸੁ ਦੇਹੁ ਬਤਾਇ' ॥ ੪੦ ॥ ਹਾਥ ਜੋਰਿ ਸਭਿਹੂੰਨਿ ਅਲਾਈ। 'ਕ੍ਰਿਪਾ ਕਰਹੁ ਦਿਹੁ ਆਪ ਬਤਾਈ'। ਸ੍ਰੀ ਮੁਖ ਤੇ ਸਭਿ ਬਿਧੈ ਉਚਾਰਾ। 'ਇਹ ਜੋ ਦੇਖਹੁ ਸਕਲ ਪਸਾਰਾ ॥ ੪੧ ॥ ਸਾਚ ਆਸਰੇ ਸਭਿ ਥਿਰ ਭਯੋ। ਸਾਚ ਬਿਨਾ ਅਵਲੰਬ ਨ ਬਿਧੋ। ਸਾਚ ਆਸਰੇ ਸੂਰਜ ਤਪੈ। ਸਾਚ ਆਸਰੇ ਨਿਸਪਤਿ ਦਿਪੈ ॥ ੪੨ ॥ ਸਾਚ ਆਸਰੇ ਸਿੰਧੁ ਗੰਭੀਰ। ਸਾਚ ਆਸਰੇ ਧਰਤੀ ਧੀਰ। ਸਾਚ ਆਸਰੇ ਥਾਪੁ ਬਹੰਤਾ। ਸਾਚ ਆਸਰੇ ਅਗਨਿ ਤਪੰਤਾ ॥੪੩ ॥ ਸਾਚ ਆਸਰੇ ਕੂੜ ਦਿਖੰਤਾ। ਸਾਚ ਬਿਨਾ ਕੂੜ ਨ ਨਿਬਹੰਤਾ'।ਜਥਾ ਰਜੁ ਸਾਚੀ ਦਿਖਿਯੰਤਾ। ਤਿਸ ਮਹਿੰ ਕੂੜ ਸਰਪ ਕਲਪੰਤਾ ॥੪੪ ॥ ਜੋ ਸਾਚੀ ਰਜੁ ਹੋਇ ਨ ਤਹਾਂ। ਸਰਪ ਕੂੜ ਕੈ ਕਲਪਹਿ ਕਹਾਂ। ਯਾਂਤੇ ਨਿਸਚੈ ਇਹੈ ਕਰੀਜੈ। ਸਾਚ ਆਸਰੇ ਸਕਲ ਜਨੀਜੈ†' ॥੪੫॥ ਸੁਨਿ ਕੈ ਸਭਿ ਹੂੰ ਸੀਸ ਨਿਵਾਯੋ। 'ਆਪ

[1]ਕਥੀ ਜੀ ਕਹਿੰਦੇ ਹਨ। [2]ਸ੍ਰੋਤਿਆਂ ਨਾਲ। [3]ਕਿਤਨਿਆਂ ਨੇ। [4]ਚੁੱਕਦਾ ਹੈ। [5]ਪੂਰ ਦੀ ਦਾੜ ਉਤੇ। [6]ਤਿਨ੍ਹਾਂ ਦੇ ਹੇਠਾਂ ਭਾਵ ਅੰਤ ਵਿਚ ਸਭ ਦੇ ਹੇਠਾਂ ਕੌਣ ਹੈ। *ਭਾਵ ਕੂੜੇ ਪ੍ਰਪੰਚ ਦਾ ਨਿਰਬਾਹ ਸੱਚ ਬਿਨਾਂ ਨਹੀਂ ਹੋਸਕਦਾ।*ਸਾਖੀ ਪੋਥੀ ਦੀ ਸਾਖੀ ਹੈ।†ਤੁਹਾਨੀ ਆਧਾਰ ਜਗਤ ਦਾ ਕਰਤਾਰ ਆਪ ਹੈ।ਜੋ ਸੱਚ ਹੋਕੇ ਸਾਰੇ ਵਯਾਪਕ ਤੇ ਸਭ ਦਾ ਆਧਾਰ ਹੈ। ਇਸ ਕਹਿਣ ਵਿਚ ਇਹ ਜਣਾਯਾ ਹੈ ਕਿ ਧਰਤੀ ਸੂਰਜ ਚੰਦ ਭਾਵੇਂ ਕਿਸੇ ਸਰੀਰਕ ਸਣੁਲ ਮੱਛੂ ਕੱਛੂ ਆਦਿ ਦੇ ਸਿਰ ਤੇ ਨਹੀਂ ਖੜੇ, ਇਹ ਖਿਆਲ ਗ਼ਲਤ ਹਨ,ਇਹ ਸਤਸਰੂਪ ਸਾਈਂ ਦੀ ਸੱਤਤਾ ਦੇ ਆਸਰੇ ਪੁਲਾੜ ਵਿਚ ਹਨ ਤੇ ਚਲ ਰਹੇ ਹਨ, ਯਥਾ:—"ਭੈ ਵਿਚਿ ਪੁਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥"

ਜਥਾਰਥ ਹੀ ਸਮੁਝਾਯੋ।ਜਿਸਪਰ ਕ੍ਰਿਪਾ ਆਪਕੀ ਹੋਇ।ਸਾਚ ਪਛਾਨੈ ਹਰਿ ਜੀ ਸੋਇ॥੪੬॥ ਧੰਨ ਧੰਨ ਸਤਿਸੰਗ ਤੁਮਾਰਾ। ਭਉਜਲ ਪਾਰ ਉਤਾਰਨ ਹਾਰਾ।ਜਨਮ ਮਰਨ ਕੋ ਬਹੁਰ ਨ ਫੇਰਾ।ਅਪਨੋ ਜਾਨਿ ਕਰਸੋ ਜੋ ਚੇਰਾ'॥੪੭॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਕ੍ਰਤੇ ਵੈ' ਪ੍ਰਸੰਗ ਵਰਣਨੰ ਨਾਮ ਇਕ ਤ੍ਰਿੰਸਤੀ ਅੰਸੂ ॥ ੩੦ ॥

੪੧. [ਭਾਈ ਦਇਆ ਸਿੰਘ ਜੀ ਜ਼ਫਰਨਾਮਾ ਲੈ ਕੇ ਔਰੰਗਜ਼ੇਬ ਨੂੰ ਮਿਲੇ]।

ਦੋਹਰਾ ॥ ਦਯਾ ਸਿੰਘ ਕੋ ਸਿਮਰਤੇ–ਗਯੋ ਭਯੋ ਚਿਰਕਾਲ। ਮਿਲਨੋ ਕਿ ਨਹਿ ਤੁਰਕੇਸ਼ ਕੋ ਲਾਗੀ ਬਿਲਮ[1] ਬਿਸਾਲ ॥ ੧ ॥ ਚੌਪਈ ॥ ਤਿਹ ਸੁਧ ਲੈ ਹਮ ਦੱਛਨ ਜਾਨਾ।ਕਿਮ ਕਾਰਜ ਭਾ ਕੋਇ ਨ ਜਾਨਾ–। ਕਰਹਿੰ ਪ੍ਰਤੀਛਨ ਸ਼੍ਰੀ ਭਗਵਾਨ। ਉਤ ਜਿਮ ਭਈ ਸੁਨਹੁ ਦੈ ਕਾਨ ॥੨॥ ਦੈਨ ਹੁਕਮ ਨਾਮਾ ਗੁਰ ਕੇਰਾ। ਦਯਾ ਸਿੰਘ ਕਰਿ ਜਤਨ ਬਡੇਰਾ[2]। ਘਨੇ ਅਮੀਰ ਵਜ਼ੀਰ ਮੁਲਾਨੇ। ਹਜ਼ਰਤਿ ਸਾਥ ਨ ਕੋਇ ਬਖਾਨੇ ॥ ੩ ॥ ਕੋਤਿਕ ਬਾਦੀ ਮਨਮੁਖ ਗੁਰ ਤੇ। ਬਡੇ ਅਸ਼ਰਧਕ ਬੇਮੁਖ ਧੁਰ ਤੇ। ਜੋ ਕੋਇਕ ਚਾਹਤਿ ਲੈ ਜਾਨੈ। ਸੋ ਬਰਜਤਿ ਥੇ ਮੁਗਧ ਅਜਾਨੈ ॥ ੪ ॥ ਦਾਵ ਘਾਵ ਕਰਿ ਅਨਿਕ ਪ੍ਰਕਾਰਾ। ਦਯਾ ਸਿੰਘ ਕੋ ਚਲਨੋ ਨ ਚਾਰਾ। ਹੁਇ ਲਾਚਾਰ ਲਿਖੀ ਅਰਦਾਸ। ਪਹੁੰਚੀ ਸ਼੍ਰੀ ਸਤਿਗੁਰ ਕੇ ਪਾਸ ॥੫॥ ਜੋਰੀ ਕਾਸਦ[3] ਕੀ ਚਲਿ ਆਈ। ਚਰਨ ਕਮਲ ਪਰ ਗ੍ਰੀਵ ਨਿਵਾਈ। ਖੋਲੀ ਨਿਜ ਕਰ ਤੇ ਗੁਰ ਪਠੀ। ਦਯਾ ਸਿੰਘ ਬਿਨਤੀ ਲਿਖਿ ਪਠੀ ॥ ੬ ॥ 'ਅਪਨਾ ਕਾਰਜ ਆਪ ਬਨਾਵਹੁ। ਜਿਮ ਭੇਜਸੋ ਤਿਮ-ਸ਼ਾਹੁ ਮਿਲਾਵਹੁ। ਇਹਠਾਂ ਸਾਕਤ ਕੂੜ ਕੁਪੱਤੇ। ਮਿਲਨਿ ਦੇਤਿ ਨਹਿ ਸ਼ਾਹੁ ਚੁਗੱਤੇ ॥ ੭ ॥ ਅਨਿਕ ਉਪਾਵ ਕਰਤਿ ਮੈਂ ਰਹਸੋ। ਤਊ ਨ ਅੰਤਰ ਮੇਲਾ ਲਹਸੋ। ਲਿਖਤੁਮ ਦਯਾ ਸਿੰਘ ਇਮ ਬਿਨਤੀ[4]। ਪਠੀ ਹਕੀਕਤਿ ਤਜਿ ਕਰਿ ਗਿਨਤੀ ॥ ੮ ॥ ਚਰਨ ਕਮਲ ਪਰ ਬੰਦਨ ਘਨੀ। ਬਾਰਿ ਬਾਰਿ ਕਰ ਜੋਰਤਿ ਭਨੀ। ਕ੍ਰਿਪਾ ਕਰਹੁ ਅਬਿ ਬਨਹੁ ਸਹਾਇ। ਤੁਮ ਤੇ ਹੀ ਸਭਿ ਕਿਛ ਬਨਿ ਆਇ' ॥ ੯॥ ਪਠਿ ਕਰਿ ਸਤਿਗੁਰ ਸਭਿ ਗਤਿ ਜਾਨੀ। ਪੁਨਹਿ ਪੱਤ੍ਰਿਕਾ ਲਿਖਿਬੇ ਠਾਨੀ। 'ਅਬ ਤੂੰ ਤਯਾਰ ਰਹਹੁ ਬਨਿ ਆਛੇ।ਪੱਤ੍ਰੀ ਪਵੈ ਮੇਲ ਹੁਇ ਬਾਛੇ[5]*॥੧੦॥ ਆਪੇ ਹੀ ਅਵਰੰਗ ਬੁਲਵਾਵੈ। ਸੁਨਹਿ ਬਾਰਤਾ ਬਹੁਰ ਸੁਨਾਵੈ'। ਇੱਤਯਾ-

[1]ਦੇਰ। [2]ਬਹੁਤ ਜਤਨ ਕੀਤਾ। [3]ਹਲਕਾਰਿਆਂ ਦੀ ਜੋੜੀ। [4]ਮੈਂ ਦਇਆ ਸਿੰਘ ਲਿਖਦਾ ਹਾਂ ਇਹ ਬੇਨਤੀ [ਪੁਃ ਪੰਃ ਲਿਖਤੁ : ਮੈਂ] (ਅ, ਲਿਖੀ ਹੋਈ, ਲਿਖੀ ਗਈ। [ਸੰਃ ਲਿਖਿਤ ਸੰਃ ਲਿਖ੍ਰ=ਲਿਖੇ ਜਾਣ ਦੀ ਦਸ਼ਾ]। [5]ਇੱਛਤ, ਮੇਲ ਹੁਣ ਹੋ ਜਾਏਗਾ। *ਪਾ–ਪਾਛੇ।

ਦਿਕ ਲਿਖਿ ਤੁਰਤ ਪਠਾਈ। ਦਯਾ ਸਿੰਘ ਕੇ ਨਿਕਟ ਸੁ ਆਈ॥ ੧੧॥
ਪਠੀ ਪੱਤ੍ਰਿਕਾ ਗੁਰ ਕੀ ਜਬੈ। ਸਮੁਝਨੋ, ਕਾਰਜ ਗੁਰ ਕੋ ਸਬੈ। 'ਜਬਹਿ
ਸ਼ਾਹੁ ਕੇ ਨਿਕਟਿ ਸਿਧਾਵੋ। ਸ਼ਸਤ੍ਰ ਅਮਾਨਤਿ ਜਾਚੇ ਲਯਾਵੋ'[1]॥ ੧੨॥
ਅਧਿਕ ਅਨੰਦਤਿ ਹੁਇ ਤਬਿ ਥਿਰਨੋ। ਮਾਨਹੁ ਕਾਜ ਸਕਲ ਹੀ ਕਰਨੋ।
ਸੋ ਦਿਨ ਬੀਤਾ ਨਿਸ ਹੁਇ ਆਈ।*ਅਵਰੰਗ ਦਮ[2] ਕੋ ਕਰਤਿ ਸਦਾਈ
॥੧੩॥ ਤਿਸ ਕੇ ਬਲ ਕਰ ਜਾਤਿ ਹਮੇਸ਼। ਕਾਬੇ ਕਰਹਿ ਨਿਵਾਜ ਅਸ਼ੇਸ਼।
ਜਥਿ ਅਪਨੋ ਤਿਨ ਵਖਤ ਪਛਾਨਾ। ਹਜ਼ਰਤ ਕਰਨ ਸੁ ਦਮ ਕੋ ਠਾਨਾ॥ ੧੪॥ ਮੱਕੇ ਪਹੁੰਚਨੋ ਕਰਨਿ ਨਿਵਾਜ†। ਗਾਥ ਲਖੀ ਸਭਿ
ਗੁਰੁ ਮਹਾਂਰਾਜ। ਤਿਸਕੀ ਸੂਰਤ ਕੇਰ ਗ਼ਾਰੂਰ। ਪ੍ਰਭੂ ਬਿਚਾਰਨੋ ਕਰਿਬੇ

---

[1]ਭਾਵ ਸਾਡਾ ਇਕ ਸ਼ਸਤ੍ਰ ਉਸ ਪਾਸ ਅਮਾਨਤ ਹੋਵੇਗਾ ਸੋ ਮੰਗ ਲਿਆਉਣਾ। [2]ਪ੍ਰਾਣਾਯਾਮ [ਫਾ:, ਹਬਸਦਮ=ਸ੍ਵਾਸਾਂ ਦਾ ਰੋਕਣਾ]। *ਸੋ ਸਾਖੀ ਦੀ ੨੮ਵੀਂ ਸਾਖੀ ਹੈ।

†ਅਕਬਰ ਦੀ ਚਾਲ ਮਜ਼ਹਬੀ ਧੱਕਾ ਕਰਨ ਦੀ ਘੱਟ ਸੀ, ਤਦ ਤੋਂ ਕਾਫ਼ੀ ਮੁੱਲਾਂ ਨਾਰਾਜ਼ ਸਨ। ਔਰੰਗੇ ਨੇ ਇਹ ਚਾਲ ਬਦਲਕੇ ਮੁਸਲਮਾਨਾਂ ਨੂੰ ਖ਼ੁਸ਼ ਕਰ ਲਿਆ ਤੇ ਮੁਸਲਿਮ ਤਾਕਤ ਸੰਘਠਨ ਕਰਨ ਵਿਚ ਆਪਣਾ ਬਲ ਵਧਦਾ ਸਮਝਿਆ। ਹੁਣ ਦੂਸਰੀਆਂ ਕੌਮਾਂ ਤੇ ਇਲਸਾਫ਼ ਪਸੰਦ ਮੁਸਲਮਾਨਾਂ ਨੇ ਤੇ ਆਮ ਲੋਕਾਂ ਨਰਾਜ਼ ਹੋਣਾ ਹੀ ਸੀ, ਸੋ ਏਹੋ ਜਿਹੀਆਂ ਗੱਲਾਂ ਸ਼ਾਹ ਦੀ ਰੂਹਾਨੀ ਤਾਕਤ ਦੀਆਂ ਮੁਲਾਣਿਆਂ ਨੇ ਘੜਕੇ ਸ਼ਰਅ ਸਾਧਾਰਨ ਵਿਚ ਫੈਲਾਈਆਂ ਕਿ ਸਾਡਾ ਸ਼ਾਹ ਇਤਨਾ ਬਲੀ ਹੈ ਕਿ ਰੋਜ਼ ਮੱਕੇ ਜਾਕੇ ਨਿਮਾਜ਼ ਪੜ੍ਹਦਾ ਹੈ। ਇਹ ਗੱਲ ਸੋ ਸਾਖੀ ਵਾਲੇ ਨੇ ਸੁਣੀ ਸੁਣਾਈ ਯਾ ਮਨੋਕਲਪਿਤ ਲਿਖੀ ਹੈ, ਉਥੋਂ ਦਾ ਉਤਾਰਾ ਕਵੀ ਜੀ ਨੇ ਕੀਤਾ ਹੈ। ਐਸੇ ਜ਼ਾਲਮ ਨਿਰਦਈ ਵਿਚ ਇਤਨੀ ਰੂਹਾਨੀ ਏਕਾਗ੍ਰਤਾ ਕਿੱਥੋਂ ਸੀ, ਓਹ ਤਾਂ ਇਤਿਹਾਸਕਾਰਾਂ ਦੇ ਲੇਖਾਂ ਤੋਂ ਅਸੀਂ ਦੱਸ ਆਏ ਹਾਂ ਕਿ ਮੁਸਲਮਾਨ ਵੀ ਦੀਨਦਾਰ ਨਹੀਂ ਸੀ, ਨਿਮਾਜ਼ ਰੋਜ਼ੇ ਦੀਨ ਦੇ ਭਰਮ ਸਭ ਇਕ ਬੁਰਕਾ ਮਾਤ੍ਰ ਸਨ, ਅੰਦਰਲੀਆਂ ਰਾਜਸੀ ਕਪਟ-ਨੀਤੀਆਂ ਦੇ ਢੱਕਣ ਲਈ।

ਗੁਰੂ ਜੀ ਨੇ ਆਪ ਉਸਨੂੰ 'ਨ ਸਾਹਿਬ ਸ਼ਿਨਾਸੀ ਨ ਮੁਹੰਮਦ ਯਕੀਂ' ਲਿਖਿਆ ਹੈ। ਅਰਥਾਤ ਨਾਂ ਤੂੰ ਰੱਬ ਨੂੰ ਪਛਾਣਦਾ ਹੈਂ ਤੇ ਨਾਂ ਰੱਬ ਤੇ ਤੇਰਾ ਭਰੋਸਾ ਹੈ। ਅੰਤ ਵੇਲੇ ਔਰੰਗਜ਼ੇਬ ਆਪ ਆਪਣੇ ਅਮਲਾਂ ਤੋਂ ਘਬਰਾਉਂਦਾ ਤੇ ਆਕਬਤ ਤੋਂ ਡਰਦਾ ਮਰਦਾ ਹੈ। ਬਾਕੀ ਰਹੀ ਗੱਲ ਸਤਿਗੁਰੂ ਜੀ ਦਾ ਉਸਨੂੰ ਨਿਮਾਜ਼ ਵੇਲੇ ਦਰਗਾਹ ਦੇ ਦਰਸ਼ਨ ਕਰਾਕੇ ਆਪਣਾ ਡੇ ਦਿਖਾਉਣਾ, ਇਹ ਕਠਨ ਬਾਤ ਨਹੀਂ; ਕਿਉਂਕਿ ਸਤਿਗੁਰੂ ਜੀ ਆਪ ਆਤਮਕ ਬਲ ਦਾ ਪੁੰਜ ਸਨ। ਆਪਣੇ ਮਨ ਦੇ ਬਲ ਨਾਲ ਔਰੰਗੇ ਨੂੰ ਦਰਸ਼ਨ ਦੇਕੇ ਡਰਾ ਦੇਣਾ ਆਦਿਕ ਬਾਤਾਂ ਉਨ੍ਹਾਂ ਅਗੇ ਨਾਮੁਮਕਿਨ ਨਹੀਂ ਸਨ, ਜਦ ਕਿ ਹੁਣ ਮੈਸਿਮਰਿਜ਼ਮ ਤੇ ਹੈਪਨਾਟਇਜ਼ਮ ਵਾਲੇ ਆਮ੍ਹਲੀ ਲੋਕ ਐਹੋ ਜੇਹੀਆਂ ਕਈ ਗੱਲਾਂ ਕਰ ਰਹੇ ਹਨ।

ਦੂਰ ॥ ੧੫ ॥ ਕਮਰਕਸਾ* ਕਰਿ ਸ਼ਸਤ੍ਰਨਿ ਧਰਿਕੈ । ਨਿਜ ਤੁਰੰਗ ਆਰੂਢਨਿ ਕਰਿਕੈ । ਮੱਕੋ ਪਹੁੰਚੇ ਸਤਿਗੁਰ ਜਾਈ। ਬਿਚਰੇ ਮੰਦਿਰ ਕੇ ਚਹੁੰ ਘਾਈ ॥ ੧੬ ॥ ਜਬਿ ਨਿਵਾਜ ਕਰਿ ਨਿਕਸਨੋ ਬਾਹਰ। ਪ੍ਰਭੁ ਸਰੂਪ ਦਿਖਰਾਯੋ ਜ਼ਾਹਰ। ਕ੍ਰੂਰ[1] ਦ੍ਰਿਸ਼ਟਿ ਤੇ ਦੇਖਨਿ ਕਰਨੋ।–ਨਿਕਸਤਿ ਪ੍ਰਾਣ ਮਨੋ–ਮਨ ਡਰਨੋ[2]॥ ੧੭॥ਉ ਗੂ ਬਾਕ ਤੇ ਕੀਨਿ ਬਖਾਨੀ। 'ਕੋ ਹੈਰੇ! ਮੂਰਖ ਮਦ ਮਾਨੀ? ਆਗੈ ਹੋਇ, ਚਹਤਿ ਜੇ ਭਲਨੋ[3]'। ਸੁਨਿ ਭੈ ਧਰਿ ਕਰਿ ਤੁਰਨ ਚਲਨੋ ॥ ੧੮ ॥ ਨਿਜ ਤੁਰੰਗ ਕੇ ਕਰਨੋ ਅਗਾਰੀ । ਲੇ ਗਮਨੇ ਪ੍ਰਭੁ ਦੂਰ ਪਹਾਰੀ[4]। ਪੁਰਸ਼ੋਤਮ ਕੀ ਸਭਾ ਬਿਸਾਲਾ । ਤਹਾਂ ਕਰਨੋ ਠਾਂਢੋ ਤਿਸ ਕਾਲਾ ॥ ੧੯ ॥ ਤ੍ਰਾਸਤਿ ਅਧਿਕ ਉਰ ਥਿਰ ਹ੍ਵੈ ਰਹਨੋ। ਅਜਬ ਥਾਨ ਪਿਖਿ ਬਿਸਮੈ ਲਹਨੋ ॥ ਤਬਿ ਅਕਾਸ਼ ਬਾਨੀ ਹੁਇ ਆਈ। ਸੁਨਿਯਤਿ ਦੂਰ ਨ ਦੇਖੀ ਜਾਈ ॥ ੨੦ ॥ 'ਰੇ ਬੰਦੇ ਮਤਿ ਮੰਦ ਅਜਾਨ ! ਮਤਿ ਕਰਿ ਸੁਰਤ ਕੋਰਿ ਗੁਮਾਨ ॥ ਹਮ ਜੋ ਗੁਰੂ ਗੁਰੂ ਸੋ ਹਮ ਹੈਂ । ਤੂੰ ਬੰਦਾ ਕਿਮ ਹੋਵਤਿ ਸਮ ਹੈਂ ॥੨੧॥ ਮਤਿ ਬਰਾਬਰੀ ਕਰਿ[5] ਮਤਿ ਮੰਦੇ ! ਏਹ ਤੋ ਮੇਰੁ, ਰੰਚ ਤੂੰ[6] ਬੰਦੇ ! ਮਤ ਸਲਤਨ ਕੋ ਧਰਹੁ ਗੁਮਾਨ। ਆਜ ਕਿ ਕਾਲ ਫਨਾਹੀ ਜਾਨ ॥ ੨੨ ॥ ਅਬਿ ਸਤਿਗੁਰ ਜੀ ! ਦਿਹੁ ਇਸ ਛੋਰਿ'। ਇਮ ਸੁਨਿ ਹਟੇ ਸੁ ਪਾਛਲ ਓਰ । ਬਹੁਰ ਖਰੋ ਕਰਿ[7] ਗੁਰੂ ਨਿਹਾਰਾ। 'ਏਕ ਕਪੀਰਾ[8] ਲੇਹੁ ਹਮਾਰਾ ॥ ੨੩ ॥ ਬੈਠਨੋ ਸਿੰਘ ਕਿਤਿਕ ਦਿਨ ਭਏ । ਤੋਹਿ ਮਿਲਨਿ ਕੌ ਹਮ ਪਠਿ ਦਏ । ਸੋ ਮਾਂਗਹਿ ਇਹ ਦੇਵਨ ਕਰਹੁ । ਇਤਨੇ ਭਲੇ ਸਿਭੁਾਰਿ ਸੁਧਰਹੁ ॥੨੪॥ ਅਬਿ ਚਲਿ ਜਾਹੁ ਤਜਨੋ ਤੁਝ ਤਾਂਈਂ। ਨਹੀਂ ਦਈ ਕਿਸ ਭਾਂਤਿ ਸਜ਼ਾਈ'। ਛੁਟਿਕੈ ਸੁਨਿਕੈ ਥਰਹਰਿ ਕਾਂਪਾ । ਪਸ਼ਚਾਤਾਪ ਸੰਤਾਪਤਿ ਆਪਾ ॥ ੨੫ ॥ ਸਤਿਗੁਰ ਤਬੈ ਦਮਦਮੇ ਆਏ । ਅਵਰੰਗ ਆਪਨੇ ਸਿਵਰ ਸਿਧਾਏ । ਸਗਰੀ ਜਾਮਨਿ ਨੀਂਦ ਨ ਆਈ । ਤ੍ਰਾਸਤਿ ਅਧਿਕੈ

[1]ਭੈਦਾਯਕ । [2]ਮਨ ਵਿਚ ਭਰਿਆ ਕਿ ਮਾਨੋਂ ਪ੍ਰਾਣ ਨਿਕਲਦੇ ਹਨ । [3]ਅੱਗੇ ਹੋ ਜੇ ਭਲਾ ਚਾਹੁੰਦਾ ਹੈ ਤਾਂ । [4]ਪਹਾੜ ਨਹੀਂ ਪਰ ਧਨਾਨ ਵਿਚ ਔਰੰਗੇ ਨੂੰ ਉੱਚ ਟਿਕਾਣਾ ਪਹਾੜ ਹੋ ਦਿੱਸਿਆ ਹੈ। [5]ਬਰਾਬਰੀ ਨਾ ਕਰ। [6]ਇਹ ਤਾਂ ਮੇਰੁ ਹਨ ਤੂੰ ਰੰਚਕ ਮਾਤ੍ਰ ਹੈਂ । [7]ਸਾਹਮਣੇ ਖੜਾ ਕਰਕੇ । [8]ਕੱਪਣਾ ਤੋਂ ਕਪੀਰਾ=ਕਟਣ ਵਾਲਾ, ਕਟਾਰ । (ਅ) ਪਰ ਸੈ ਸਾਖੀ ਵਿਚ ਏਥੇ 'ਤੀਰ ਕਾ ਕਪੀਰਾ' ਲਿਖਿਆ ਹੈ । ਜਿਸ ਤੋਂ ਮੁਰਾਦ ਤੀਰ ਦੇ ਫਲ ਦੀ ਹੋ ਸਕਦੀ ਹੈ ।

*ਇਹ ਸ਼ੀਰਕ ਕ੍ਰਿਆ ਤੇ ਸ਼ੀਰਕ ਸਾਮਾਨ ਨਹੀਂ, ਧਿਆਨ ਵਿਚੋਂ ਔਰੰਗੇ ਨੂੰ ਏਹ ਸਰੂਪ ਦਰਸਾਉਣਾ ਤੇ ਆਪਣਾ ਅਸਰ ਪਾਉਣਾ ਉਨ੍ਹਾਂ ਲਈ ਕਠਨ ਬਾਤਾਂ ਨਹੀਂ ਹੋ ਸਕਦੀਆਂ ।

ਜਾਗਿ ਬਿਤਾਈ॥੨੬॥ਬਡੀ ਫਜਰ ਤੇਂ ਕੀਨਿ ਸ਼ਨਾਨ।ਬਦਨ ਪਾਕ ਕਰਿ ਤਥੈ ਮਹਾਨ। ਸਭਾ ਸਥਾਨ ਸੁ ਬੈਠਨ ਆਈ। ਪਠਿ ਮਾਨਵ ਸਭਿ ਲੀਏ ਬੁਲਾਈ॥੨੭॥ ਜੇ ਉਮਗਵ ਵਜ਼ੀਰ ਮੁਲਾਨੇ। ਮਸਲੰਦੀ[1] ਸਭਿ 'ਆਵਨ ਠਾਨੇ। ਕਾਜ਼ੀ ਗਨ ਉਲਮਾਉ ਘਨੇਰੇ। ਕਰਿ ਤਸਲੀਮਾਤਾਂ[2] ਤਿਸ ਬੇਰੇ ॥ ੨੮ ॥ ਨਿਜ ਨਿਜ ਥਾਨ ਥਿਰੇ ਸਮੁਦਾਈ। ਸਭਿ ਮਹਿ ਅਵਰੰਗ ਬਾਤ ਚਲਾਈ। 'ਗੁਰ ਕੋ ਸਿੰਘ ਇਹਾਂ ਚਲਿ ਆਯੋ ?'। ਕੇਤਿਕ ਸੁਨਿ ਕਰ ਜੋਰਿ ਬਤਾਯੋ॥ ੯ ॥ 'ਹਜ਼ਰਤ ਜੀ ਬਹੁ ਦਿਨ ਤੇ ਆਵਾ। ਨਹਿ ਕਿਨਹੂੰ ਤੁਮ ਸੰਗ ਮਿਲਾਵਾ। ਚਹਤਿ ਨਿਰੰਤਰ ਅੰਤਰ ਐਬੇ। ਜਤਨ ਅਨਿਕ ਤੇ ਪ੍ਰਵਿਸ਼ ਨ ਪੈਬੇ'॥੩੦॥ ਸੁਨਿ ਤਤਛਿਨ ਅਵਰੰਗ ਬੁਲਿਵਾਯੋ। ਦਯਾ ਸਿੰਘ ਨਰ ਸੰਗ ਸਿਧਾਯੋ[3]। ਧਰਮ ਸਿੰਘ ਸਨ ਅੰਤਰ ਗਏ। ਸਿਰ ਨਿਵਾਵਥੋ ਤੁਰਕ ਨ ਕਏ[4] ॥੩੧॥ ਕਰਨੋ ਹੁਕਮਨਾਂਵਾਂ ਸੁ ਅਗਾਰੀ। ਧਰਿਕੈ ਸ਼ਾਹੁ ਸਮੀਪ ਉਚਾਰੀ। 'ਵਾਹਿਗੁਰੂ ਗੁਰ ਜੀ ਕੀ ਫਤੇ'। ਕਹੀ ਹੁਕਮਨਾਮੇ ਦਿਸ਼ਿ ਚਿਤੇ[5] ॥ ੩੨ ॥ ਪਰਵਾਨੇ ਕੋ ਕਰਿ ਅਗਵਾਈ। ਅਪਨੀ ਸਿੱਖੀ ਰਾਖਿ ਦਿਖਾਈ। ਸੁੰਨਿ ਪਿਖਿਕੈ ਅਵਰੰਗ ਚੁਰੱਤਾ। ਨਹਿ ਕੁਝ ਬੋਲਨੋ ਮਦ ਕਰਿ ਮੱਤਾ ॥ ੩੩ ॥ ਪਰਵਾਨਾ ਕੁਛ ਪਢਨੋ ਪਢਾਯੋ। ਸਭਿ ਮਤਲਬ ਸਮਝਨੋ ਸਮੁਝਾਯੋ। ਪੁਨ ਪਾਛੇ ਤੇ ਪਠਿ ਕਰਿ ਜਾਨਾ[6]। 'ਦੇ ਦੀਜੈ ਹਮਰੀ ਜ ਅਮਾਨਾ' ॥੩੪॥ ਗੁਪਤੀ ਪਠਨੋ ਸੁਨਨੋ ਥੋ ਸਾਰਾ[7]। ਸੁਨਿ ਅਵਰੰਗੋ ਪੁਨਹਿ ਉਚਾਰਾ। 'ਹੋ ਤੁਮ ਕੌਨ ਕਹਾਂ ਤੇ ਆਏ ? ਕੌਨ ਕਾਜ ਕੋ ਕਿਨਹੁੰ ਪਠਾਏ?'॥੩੫॥ਦਯਾ ਸਿੰਘ ਤਬਿ ਕਹਯੋ ਸੁਨਾਈ।'ਹਮ ਗੁਰ ਸਿਖ ਗੁਰ ਦਏ ਪਠਾਈ। ਮੱਦ੍ ਦੇਸ਼ ਤੇ ਚਲਿ ਇਤ ਆਏ। ਮਿਲਨ ਕਾਜ ਸਤਿਗੁਰ ਫੁਰਮਾਏ' ॥ ੩੬ ॥ ਸੁਨਿ ਨੌਰੰਗੋ ਬਾਕ ਉਚਾਰੋ। 'ਅਬਿ ਕਿਸ ਥਲ ਹੈਂ ਗੁਰੂ ਤੁਮਾਰੇ। ਕਹਾਂ ਬੈਠਿ ਕਰਿ ਤੁਮਹੁੰ ਪਠਾਯੋ। ਤਿਹ ਠਾਂ ਰਹਨੋ ਕਿ ਅਨਤ ਸਿਧਾਯੋ[8]?' ॥੩੭॥ ਦਯਾ ਸਿੰਘ ਸੁਨਿ ਉੱਤਰ ਦੀਨਾ। 'ਸਰਬ ਸਥਾਨ ਗੁਰੂ ਹਮ ਚੀਨਾ। ਜਹਾਂ ਜੁ ਸਿਮਰਹਿਂ ਹਾਜ਼ਰ ਹੋਈਂ। ਅਬਿ ਤੇਰੇ ਆਗੇ ਗੁਰ ਸੋਇ' ॥੩੮॥ ਬਹੁਰ ਬੁਝਿਬੇ ਹੇਤੁ ਨਰੰਗਾ। ਬੋਲਨੋ

[1]ਮਸਲਿਹਤੀ,ਮਸਲਿਹਤ(=ਸਲਾਹ)ਦੇਣ ਵਾਲੇ।[2]ਸਲਾਮਾਂ।[3](ਪਾਤਸ਼ਾਹੀ) ਆਦਮੀ ਨਾਲ ਗਿਆ। [4]ਤੁਰਕ ਨੂੰ ਸਿਰ ਨਾ ਨਿਵਾਇਆ। [5]ਹੁਕਮਨਾਮੇ ਵਲ ਦੇਖਕੇ (ਫਤਹ ਬੁਲਾਈ)। [6]ਭਾਵ ਜਦੋਂ ਸਿੰਘਾਂ ਨੇ ਜਾਣਿਆਂ ਕਿ ਪੜ੍ਹ ਲਿਆ ਸੂ (ਉਸ ਮਗਰੋਂ ਬੋਲੇ)। [7]ਗੁਪਤ ਸ਼ਸਤ੍ਰ ਭੇਜਿਆ ਸੀ ਦਿਹ ਸਾਰੀ ਗੱਲ ਸਿੰਘਾਂ ਨੇ ਸੁਣੀ ਹੋਈ ਸੀ। [8]ਉਥੇ ਹੈ ਗੁਰੂ ਕਿ ਹੋਰਥੇ ਕਿਤੇ ਦੂਰ ਗਿਆ ਹੈ।

ਮੁਖ ਤੇ ਸਿੰਘਨ ਸੰਗ। 'ਤੁਮ ਗੁਰ ਸਿਖ ਅਰੁ ਗੁਰੂ ਤੁਮਾਰੋ। ਲਖਿਯਤਿ ਕਰਾਮਾਤ ਕੋ ਧਾਰੋ'* ॥ ੩੯ ॥ ਦਯਾ ਸਿੰਘ ਸੁਨਿ ਉੱਤਰ ਦਾਤੀ[2]। 'ਗੁਰ ਕੋ ਕੁੱਤੇ ਭੀ ਕਰਮਾਤੀ। ਗੁਰ ਸਿੱਖਨ ਅਰੁ ਗੁਰ ਕੋ ਬਿਖੈ।ਅਜ਼ਮਤ ਹੋਨਿ ਕਿ ਅਚਰਜ ਪਿਖੈ' ॥ ੪੦ ॥ ਅਵਰੰਗਾ ਸੁਨਿ ਸੁਲਗੀ ਛਾਤੀ। ਤਰਕਤਿ ਹੀ ਬੋਲਜੋ ਇਸ ਭਾਂਤੀ। 'ਜੋ ਨਿਸ਼ੰਕ ਇਮ ਬਾਕ ਅਲਾਵੈ। ਇਕ ਕੁੱਤਾ ਇਸ ਬਲ ਮੰਗਵਾਵੈ ॥ ੪੧॥ ਕਰਾਮਾਤ ਕਿਮ ਹੈ ਤਿਸ ਮਾਂਹੀ। ਦਿਹੁ ਦਿਖਾਇ ਆਨਹ ਮੁਝ ਪਾਹੀ'। ਸੁਨਿ ਕੈ ਦਯਾ ਸਿੰਘ ਫੁਰਮਾਯੋ। 'ਧਰਮ ਸਿੰਘ ਕੋ ਸਿਵਰ[3] ਪਠਾਯੋ' ॥੪੨ ॥ ਲੈ ਕੂਕਰ ਸੋ ਗਯੋ ਸ਼ਿਕਾਰੀ। ਪਤਲੋ ਮੁਖ ਲਾਂਗੁਲ ਸਟਕਾਰੀ[4]। ਕਦ ਦੀਰਘ ਅਰੁ ਦਸਨ ਬਿਸਾਲਾ[5]। ਲੈ ਪਹੁੰਚਜੋ ਅੰਤਰ ਤਤਕਾਲਾ ॥ ੪੩ ॥ ਅਵਰੰਗ ਨੇ ਢਿਗ ਖਰੋ ਨਿਹਾਰਾ। ਦਯਾ ਸਿੰਘ ਤਿਹ ਸੰਗ ਉਚਾਰਾ। 'ਕਰਹੁ ਸ਼ਾਹੁ ਕੋ ਕੁਛਕ ਸੁਨਾਵਨਿ। ਜਿਸ ਕੋ ਸੁਨਿ ਮਨ ਕਰੈ ਨਿਵਾਵਨ'॥੪੪॥ਤਬਿ ਕੂਕਰ ਨੇ ਕੂਕ ਸੁਨਾਯੋ। ਅਪਨੋ ਬੋਲ ਸ਼ਾਹੁ ਸਮੁਝਾਯੋ। 'ਪੂਰਖ ਤੂੰ ਬਿਚ ਜਾਤਿ ਹਮਾਰੀ। ਬਿਛਰਨੋ ਪੂਨ ਪਾਯੋ ਦੁਖ ਭਾਰੀ ॥ ੪੫ ॥ ਅਬਿ ਤੂੰ ਆਉ ਹਮਾਰੇ ਬੀਚ। ਬਿਛਰਨੋ ਚਿਰੰਕਾਲ ਕੋ ਨੀਚ। ਨਹੀਂ ਨਰਨ ਕੋ ਤੋਹਿ ਸ਼ਹੂਰ[6]। ਤੈਂ ਰਹਿਨੇ ਕੀ ਕਹਾਂ ਜ਼ਰੂਰ ?' ॥ ੪੬ ॥ ਸੁਨਤਿ ਸ਼ਾਹੁ ਸ਼ਰਮਿੰਦਾ ਭਯੋ। ਕਿਸ ਪ੍ਰਕਾਰ ਨਹਿੰ ਬੋਲਜੋ ਗਯੋ। ਜੋ ਮਸਲੰਦੀ ਢਿਗ ਉਮਰਾਇ। ਰੁਖਸਦ ਕਰੋ ਗਏ ਸਮੁਦਾਇ ॥ ੪੭ ॥ ਦੋਨਹੁੰ ਸਿੰਘ ਤਹਾਂ ਥਿਰ ਰਹੇ।ਅਵਲੋਕਤਿ ਚਵਗੱਤਾ

---

[1]ਕਰਾਮਾਤ ਦੇ ਧਾਰਨ ਵਾਲਾ ਜਾਪਦਾ ਹੈ। [2]ਦਿੱਤਾ। [3]ਡੇਰੇ। [4]ਪਤਲਾ ਮੂੰਹ ਸੀ ਤੇ ਪੂਛ ਫਟਕਾਰਦਾ ਸੀ। [5]ਵਡੇ। [6]ਮਨੁੱਖਾਂ ਵਾਲੀ ਅਕਲ ਤੈਨੂੰ ਨਹੀਂ [ਸ਼ਊਰ=ਅਕਲ, ਪਛਾਣ]।

*ਇਬ੍ਰਾਨੀ ਤੇ ਅਰਬੀ ਧਰਮ ਗ੍ਰੰਥਾਂ ਵਿਚ ਪੈਕੰਬਰ ਦੀ ਨਿਸ਼ਾਨੀ ਕਰਾਮਾਤ ਹੈ। ਇਸ ਕਰਕੇ ਔਰੰਗਾ ਕਰਾਮਾਤ ਦੇਖਣ ਤੇ ਤੁਲਿਆ ਰਹਿੰਦਾ ਹੈ ਤੇ ਸਿੱਖੀ ਅਸੂਲ ਹੈ ਕਿ 'ਰਿਧਿ ਸਿਧਿ ਨਾਵੈ ਕੀ ਵਡਿਆਈ' ਪਰ ਕਰਾਮਾਤ ਦਿਖਾਲਦੇ ਨਹੀਂ, ਨਾ ਤਮਾਸ਼ੇ ਲਈ, ਨਾ ਆਪਣੀ ਪੈਕੰਬਰੀ ਦੱਸਣ ਲਈ, ਨਾ ਮਨ ਮੰਨੇ ਕਾਰਜਾਂ ਲਈ। ਪਰਉਪਕਾਰ ਲਈ ਤੇ ਕਦੇ ਕਦੇ ਈਸ਼ੁਰ ਆਗਿਆ ਵਿਚ ਇਸ ਦਾ ਵਰਤਾਉ ਸਤਿਗੁਰਾਂ ਤੋਂ ਹੁੰਦਾ ਰਿਹਾ ਹੈ। ਦਇਆ ਸਿੰਘ ਜੀ ਕਰਾਮਾਤ ਤੋਂ ਦੂਰ ਉਪਰ ਗੁਰੂ ਬ੍ਰਿਤੀ ਦਾ ਟਿਕਾਣਾ ਸਮਝਦੇ ਹਨ। ਜੋ ਮੁਸਲਮਾਨਾਂ ਵਿਚ ਪੈਕੰਬਰ ਦੀ ਨਿਸ਼ਾਨੀ ਹੈ, ਸੋ ਓਹ ਮਾਮੂਲੀ ਗੱਲ ਜਾਣਦੇ ਹਨ, ਇਸ ਕਰਕੇ ਅਸਲੀ ਗੱਲ ਕਰ ਦਿਖਾਲਦੇ ਹਨ ਕਿ ਆਪਣੇ ਇਕ ਕੁੱਤੇ ਤੋਂ ਗੱਲਾਂ ਕਰਾ ਦੇਣ ਦੀ ਤਾਕਤ ਦਾ ਪ੍ਰਕਾਸ਼ ਕਰਦੇ ਹਨ।

ਕਹੋ। 'ਭਯੋ ਖਾਲਸਾ ਅਬਿ ਜਗ ਮਾਂਹੀ। ਪਰ ਮੇਰੀ ਬੀਚਹਿ ਪਤਿਸ਼ਾਹੀ'[1] ॥੪੯॥ ਅਧਿਕ ਕਾਹਲੀ ਗੁਰ ਨੇ ਕਰੀ। ਅਜਹੁ ਨ ਸੋ ਕੁਛ ਪੂਰੀ ਪਰੀ। ਮਮ ਪਤਿਸ਼ਾਹਤਿ ਜਬਿ ਹਟਿ ਜਾਤੀ। ਤਬੀ ਖਾਲਸਾ ਹੋਤਿ ਸੁਖਾੜੀ[2]*' ॥ ੪੯ ॥ ਉੱਤਰ ਦਯਾ ਸਿੰਘ ਤਬਿ ਦੀਨਿ। 'ਤੁਮ ਭੀ ਅਧਿਕ ਕਾਹਲੀ ਕੀਨਿ। ਏਕ ਮਜਬ ਹੀ ਲਾਗੋ ਕਰਨੇ। ਹਿੰਦੂ ਧਰਮ ਧਰਾ ਤੇ ਹਰਨੇ ॥੫੦॥ ਸਤਿਗੁਰ ਤਬਿ ਕਰਿ ਦੀਨੇ ਤੀਨ।ਭਯੋ ਖਾਲਸਾ ਤੁਰਤ ਪ੍ਰਬੀਨ'। ਬਹੁਰ ਨੁਰੰਗੋ ਬਾਕ ਉਚਾਰਾ। 'ਕਰਹਿ ਕਾਮ ਕਯਾ ਗੁਰੂ ਤੁਮਾਰਾ ?' ॥ ੫੧ ॥ ਦਯਾ ਸਿੰਘ ਤਬਿ ਦਿਯੋ ਸੁਨਾਈ। 'ਇਕਠੇ ਕਰਹਿੰ ਫ਼ਸਤੂ ਸਮੁਦਾਈ। ਇਕ ਆਯੁਧ ਤੁਮ ਢਿਗ ਫੁਰਮਾਯੋ। ਸੋ ਅਬਿ ਚਹੀਅਹਿ ਹਮਹਿ ਦਿਵਾਯੋ' ॥ ੫੨ ॥ ਕਹੈ ਨੁਰੰਗ 'ਦੂਰ ਮੈਂ ਗਯੋ। ਤਹਾਂ ਕਪੀਰ ਸਤਿਗੁਰ ਦਯੋ। ਕਹਨੋ—ਬਹੁਤ ਹੀ ਰਖਹੁ ਸੰਮ੍ਹਾਲ—। ਸੋ ਮੈਂ ਧਰਨੋ ਸੁਚੇਤੀ ਨਾਲ†'॥੫੩॥ਇਮ ਕਹਿ ਦਯਾ ਸਿੰਘ ਕੋ ਦਯੋ। ਨੀਕੇ ਅਦਬ ਸਾਥ ਕਰ ਲਯੋ। ਬਹੁਰ ਨੁਰੰਗੋ ਬਾਕ ਸੁਨਾਵਾ। 'ਮੇਰੋ ਲਖਿ ਬਰਾਦਰੀ ਦਾਵਾ'[3]‡ ॥ ੫੪ ॥ ਦਯਾ ਸਿੰਘ ! ਗੁਰ ਚਸ਼ਮ ਸੁ ਦੀਦਮ। ਮੇਲ ਹੋਨਿ ਕਿਸ ਥਾਨ 'ਰਸੀਦਮ'[4]।ਸੁਨਿ ਉੱਤਰ ਦੀਨਸ ਤਿਸ ਤੀਰਿ। ਭਰਨੋ ਜ਼ੋਰ ਸੋਂ ਅਰੁ ਰਸ ਬੀਰ ॥ ੫੫ ॥ 'ਸੈਫ ਕਸੇ ਕਟ[5] ਬਾਨ ਕਮਾਨ। ਸਤਿ ਗੁਰ ਮੇਲ ਜੰਗ ਦਰਮਯਾਨ। ਬਡੇ ਬਹਾਦੁਰ ਆਯੁਧ ਧਾਰੀ। ਚਮੂੰ ਅਸੰਖ ਸੰਗ ਅਸਵਾਰੀ'

---

[1]ਪਰ ਮੇਰੀ ਪਾਤਸ਼ਾਹੀ ਵਿਚ ਹੋਇਆ ਹੈ। [2]ਸੁਖ ਨਾਲ। (ਅ) ਸੁਖਾਉਂਦਾ। [3]ਗੁਰਾਂ ਨਾਲ ਮੇਰਾ ਭਾਈ ਬੰਦੀ ਦਾ ਦਾਵਾ ਹੈ। [4]ਅਖਰੀਂ ਅਰਥ ਹਨ:—ਹੇ ਦਇਆ ਸਿੰਘ ਮੈਂ ਗੁਰਾਂ ਨੂੰ ਅੱਖਾਂ ਨਾਲ ਤਾਂ ਦੇਖ ਲਿਆ ਹੈ ਪਰ ਮੇਲ ਕਰਨ ਲਈ ਕਿਸ ਥਾਂ ਪਹੁੰਚਾਂ ? ਪਰੰਤੂ ਕਵਿ ਜੀ ਦਾ 'ਦੀਦਮ' ਤੋਂ ਮਤਲਬ 'ਦੀਦਨ'ਹੈ—ਦੇਖਣ ਲਈ। ਇਸਤੋਂ ਪ੍ਰਕਰਣ ਅਨੁਸਾਰ ਐਉਂ ਬਣਦਾ ਹੈ ਅਰਥ:—ਮੈਂ ਗੁਰਾਂ ਨੂੰ ਇਨ੍ਹਾਂ ਅੱਖਾਂ ਨਾਲ ਦੇਖਣਾ ਚਾਹੁੰਦਾ ਹਾਂ ਕਿਹੜੀ ਥਾਂ ਮੇਲ ਹੋ ਸਕਦਾ ਹੈ ਜੋ ਮੈਂ ਪਹੁੰਚਾਂ [ਰਸੀਦਮ ਤੋਂ ਭਾਵ ਰਸੀਦਨ ਹੋਵੇ ਤਾਂ ਅਰਥ ਹੋਊ ਮੇਲ ਲਈ ਕਿਸ ਥਾਂ ਪਹੁੰਚਣਾ ਚਾਹੀਏ]। [5]ਲੱਕ ਵਿਚ। *ਪਾ:—ਤਬਿ ਗੁਰ ਅਪਨੋ ਪੰਥ ਪ੍ਰਗਟਾਤੀ।

†ਰੂਹਾਨੀ ਤਾਕਤ ਨਾਲ ਸਥੂਲ ਚੀਜ਼ ਨੂੰ ਕਿਤੇ ਦਾ ਕਿਤੇ ਪੁਚਾ ਦੇਣਾ ਰੂਹਾਨੀ ਵਿਦਿਆ ਵਾਲਿਆਂ ਨੇ ਸਿਭਵ ਮੰਨਿਆ ਹੈ। ‡ਪਤਾ ਨਹੀਂ ਗੁਰੂ ਮੁਆਹਦ ਹਨ (ਇਕ ਅਕਾਲ ਦੇ ਉਪਾਸਕ ਹਨ) ਇਸ ਕਰਕੇ ਕਹਿ ਰਿਹਾ ਹੈ ਯਾ ਆਪਣੇ ਅਭਿਮਾਨ ਵਿਚ ਕਹਿ ਰਿਹਾ ਹੈ ਕਿ ਮੈਂ ਵੀ ਬੜਾ ਦੀਨਦਾਰ ਹਾਂ।

।ਪ੬॥ ਭਾਖੈ ਸ਼ਾਹੁ 'ਤਮਾਮ ਜਹਾਨ। ਰਾਖਹੁ ਸੈਨ ਸੁ ਰੱਖਤਿ ਜਾਨਿ'। ਬਰਜ ਦੇਯ ਹੌਂ ਜਾਹਿ ਨ ਕੋਈ। ਤਬਿ ਕਹੁ ਕਹਾਂ ਲਰੈ ਇਕ ਹੋਈ? ॥੫੭॥ਇਮ ਲਖਿ ਮਿਲਹੁ ਆਨਿ ਕਰਿ ਸਯਾਨੇ! ਹਮ ਪਰ ਕਹਾਂ ਚਲਹਿ ਬਲ ਠਾਨੇ'। ਸਿੰਘ ਕਹੈਂ 'ਅਜ਼ਗੈਬੀ ਸੈਨ'। ਲਾਖਹੁ ਕੋਟਹੁ ਗਿਨਤੀ ਹੈ ਨ ॥੫੮॥ ਪਾਤਿਸ਼ਾਹੁ ਸਾਚੇ ਕੋ ਸਾਖਾ ਨਿਸ ਦਿਨ ਰਹੈਂ ਖੈਦਿ ਕਰਿ ਹਾਖਾ। ਪ੍ਰਗਟ ਖਾਲਸਾ ਰੌਇ ਬਿਸਾਲਾ'। "ਦੇਸ਼ ਫਜ਼ੀਲਤਿ ਜਹਿੰ ਕਹਿੰ ਜਾਲਾ॥ ੫੯॥ ਦਿਨ ਪ੍ਰਤਿ ਵਧਹਿ', ਸ਼ੋਰ ਜਗ ਪਰੈ। ਤਿਨ ਸਨਮੁਖ ਪੁਨ ਕੋਇ ਨ ਅਰੈ'। ਸੁਨਿਕੈ ਸਹਿਤ ਹਲੀਮੀ ਕਹਿ ਕਹਿ। ਤੇਜ ਬਿਨਾਸ਼ੀ ਅਪਨੋ ਲਹਿ ਲਹਿ ॥ ੬੦॥ ਦੀਯੋ ਕਪੀਰਾ ਲਿਖਿ ਪਰਵਾਨਾ। ਰੁਖਸਦ ਕਰੋ ਸਚਿੰਤ ਮਹਾਨਾ'। ਬੀਜ ਰੋਗ ਕੋ ਉਗਵਨੋ ਤਬੈ। ਮ੍ਰਿਤੁ ਨਿਜ ਔਰ ਹੇਤੁ ਲਖਿ ਸਬੈ ॥ ੬੧॥ ਗੁਰਜ ਦ੍ਵਾਰ' ਦੈ ਦੀਨੇ ਸੰਗ। ਸਭਿ ਸਮੁਝਾਯੋ ਗੁਰੂ ਪ੍ਰਸੰਗ। ਸ਼ਭਿ ਕੋ ਹਟਕਨੋ ਲਿਖਿ ਪਰਵਾਨੇ'। ਲਘਹਿ ਨ ਕੋਇ, ਜਾਹਿੰ ਜਿਸ ਥਾਨੇ" ॥੬੨॥ ਦਯਾ ਸਿੰਘ ਅਰੁ ਧਰਮ ਸਿੰਘ ਤਬਿ। ਜਾਨਯੋਂ ਸਿੱਧ ਭਯੋ ਕਾਰਜ ਸਭਿ।—ਅਬਿ ਇਸ ਥਲ ਤੇ ਚਲਿਬੋ ਆਛਾ—।ਕ੍ਰਿਪਾ ਸਿੰਧੁ ਕੋ ਦਰਸ਼ਨ ਥਾਂਛਾ ॥ ੬੩ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਔਨੇ 'ਨੰਦੰਗ' ਪ੍ਰਸੰਗ ਬਰਨਨੰ ਨਾਮ ਇਕਤ੍ਰਿੰਸਤੀ ਅੰਸੂ ॥ ੩੧ ॥

੩੨. [ਦੱਖਣ ਜਾਣ ਦੀ ਸਲਾਹ। ਅੱਡੇ ਰਾਮ, ਦੀਵਾਨੇ ਨੱਥੇ]।

ਦੋਹਰਾ ॥ ਬਿਦਾ ਦਯਾ ਸਿੰਘ ਹੋਇਕੈ ਧਰਮ ਸਿੰਘ ਲੈ ਸਾਥ। ਗਮਨ ਕੀਨਿ ਮਾਰਗ ਬਿਖੈ ਸਿਮਰਤਿ ਸ਼੍ਰੀ ਗੁਰ ਨਾਥ ॥ ੧ ॥ ਚੌਪਈ ॥—ਬਚਨ ਸ਼ਕਤਿ ਜੋ ਪ੍ਰਭੁ ਤੇ ਪਾਈ"। ਸ਼ਾਹੁ ਸੰਗ ਬੋਲਤਿ ਪਤਿਆਈ।ਪ੍ਰਤਿ ਉੱਤਰ ਭਾਖੈ ਤਤਕਾਲਾ। ਕੂਕਰ ਕੋ ਖੁਲਵਾਇ ਬਿਸਾਲਾ ॥ ੨ ॥ ਪ੍ਰਭੂ ਅਗਾਧ ਬੋਧ ਜਿਨ ਕੇਰਾ। ਨਹਿੰ ਸਮ,ਸਭਿ ਤੇ ਬਡਿਹੁੰ ਬਡੇਰਾ—। ਗੁਨ ਗਨ ਸਿਮਰਤਿ ਮਾਰਗ ਆਏ। ਕਰੇ ਕੂਚ ਦਸ ਕੂਚ ਸਿਧਾਏ ॥ ੩ ॥ ਇਤ ਸਤਿਗੁਰ

"ਜੋ ਤੁਸੀਂ ਫੌਜ ਰਖਦੇ ਹੋ ਉਹ ਤਾਂ ਸਾਰਾ ਜਹਾਨ ਮੇਰੀ ਰੱਖਤ ਹੈ। "ਸਭ ਨੂੰ ਵਰਜ ਦਿਆਂਗਾ ਕਿ ਕੋਈ ਨਾ ਜਾਵੇ (ਗੁਰਾਂ ਪਾਸ, ਫਿਰ ਗੁਰੂ ਇਕੱਲਾ ਰਹਿ ਜਾਇਗਾ ਤਾਂ) ਕੀਕੂੰ ਲੜੇਗਾ? "(ਗੁਰੂ ਜੀ ਨੂੰ ਆਖੋ ਹੇ ਦਇਆ ਸਿੰਘ ਜੀ) ਇਹ ਸਮਝਕੇ ਹੇ ਦਾਨੇ (ਗੁਰੂ ਜੀ) ਆ ਮਿਲੋ। "ਗੁਪਤ ਸੈਨਾ। "ਤੇ ਪਰਤੱਖ (ਜਗਤ) ਵਿਚ ਖਾਲਸਾ ਬਹੁਤ ਹੋਵੇਗਾ। "ਜਿਸ ਦੀ ਵਡਿਆਈ ਦੇਸ਼ ਵਿਚ ਜਿੱਥੇ ਕਿਤੇ ਰੋਜ ਰੋਜ ਵਧੇਗੀ। "ਆਪ ਭਾਰੀ ਚਿੰਤਾ ਵਿਚ ਹੋਇਆ। "ਸਿਪਾਹੀ। "ਭਾਵ ਸਾਰਿਆਂ ਮੁਥਿਆਂ ਨੂੰ ਪਰਵਾਨੇ ਲਿਖਕੇ ਮਨ੍ਹੇ ਕੀਤਾ। "ਗੁਰੂ ਜੀ ਜਿੱਥੇ (ਚਾਹੁਣ) ਜਾਣ। "ਬਚਨ ਕਰਨ ਦੀ ਤਾਕਤ ਜੋ ਸਤਿਗੁਰੂ ਜੀ ਤੋਂ ਪਾਈ ਹੈ।

ਸਾਹਿਬ ਕੀ ਕਥਾ। ਸੁਨਿ ਸ੍ਰੋਤਾ ਸੁੰਦਰ ਕਿਯ ਜਥਾ।ਕਹੀ ਸਭਾ ਮਹਿ ਇਕ ਦਿਨ ਗਾਥਾ*।'ਦੱਖਣ ਗਮਨ ਕਰਹੁ ਹਮ ਸਾਥਾ ॥ ੪ ॥ ਤਹਿ ਕਾਰਜ ਹੈਂ ਅਨਿਕ ਪੁਕਾਰੇ। ਕਰਨੈ ਬਨਹਿ ਟਰਹਿ ਨਹਿ ਟਾਰੇ। ਭਲ ਸਿੰਘ ਲਿਹੁ ਦਿੱਲੀ ਕੋ ਰਾਜ। ਫੇਰਹਿੰਗੇ ਤੁਵ ਸਿਰ ਪਰ ਤਾਜ ॥ ੫ ॥ ਤੁਰਕ ਜਤੈਂ ਅਬਿ ਤਿਸਕੇ ਥਾਨੂ'। ਕਰਹਿਂ ਬਿਠਾਵਨ ਰਾਜ ਮਹਾਨੂ'। ਸੁਨਿਕੈ ਧੀਰ ਛੁਟਸੋ ਸਭਿ ਕੇਰੋ। 'ਪ੍ਰਭੁ ਜੀ ! ਦੂਰ ਸੁ ਦੇਸ਼ ਬਡੇਰੋ ॥੬॥ ਰਾਵਰ ਕੋ ਦਮਦਮਾ ਸਥਾਨਾ। ਦਿੱਲੀ ਕੋ ਸਮਾਨ ਹਮ ਜਾਨਾ। ਇਹੀ ਰਾਜ ਹਮ ਕੋ ਬਹੁਤੇਰਾ। ਮੋਠ ਬਾਜਰੀ ਅੰਨ ਘਨੇਰਾ ॥ ੭ ॥ ਕ੍ਰਿਪਾ ਆਪ ਕੀ ਕਮੀ ਨ ਕਾਈ। ਸਦਾ ਬਿਰਾਜਹੁ ਆਪ ਇਥਾਈਂ। ਬਾਂਛਤਿ ਵਸਤੁ ਸਭੀ ਚਲਿ ਆਵੈ। ਚਹੁੰਦਿਸ਼ਿਨਿ ਕੀ ਸੰਗਤ ਲਯਾਵੈ ॥ ੮ ॥ ਬਸਤਰ ਸ਼ਸਤ੍ਰ ਅਮੋਲ ਬਡੇਰੇ। ਅਰਪਹਿ ਸਿੱਖ ਆਨਿ ਬਹੁਤੇਰੇ। ਪ੍ਰਭੁ ਜੀ ! ਅਟਕਸੋ ਕਾਜ ਨ ਕੋਈ।ਦੱਛਨ ਗਏ ਕਹਾਂ ਸਿਧ ਹੋਈ†'॥੯॥ ਰਾਮਸਿੰਘ ਪਰ ਖੁਸ਼ੀ ਘਨੇਰੀ। ਸੁਨ ਕਰਿ ਥਪਾਪੀ[1] ਚਿੰਤ ਬਡੇਰੀ। ਦੂਸਰ ਭ੍ਰਾਤ ਢਤੋਸਿੰਘ ਰਹੈ। ਦੱਛਨ ਕੋ ਪ੍ਰਸਥਾਨ ਨ ਚਹੈ॥੧੦॥ਭਲ ਸਿੰਘ ਆਦਿ ਬਿਰਾਜ ਜੁ ਸਾਰੇ। ਦੂਰ ਜਾਨਿ ਤੇ ਸਭਿ ਭਰ ਧਾਰੇ। [2]ਹੁਤੇ ਦਿਵਾਨ ਸਿੰਘ ਦਰਬਾਰੀ। ਦੁਤੀਓ ਭ੍ਰਾਤ ਸਿੰਘ ਘਰਬਾਰੀ[2] ॥ ੧੧ ॥ ਹੋਲ ਪਰੇ ਸਭਿ ਕੇ ਮਨ ਐਸੇ। ਚਲਦਲੈ ਦਲ[3]

[1]ਤੁਰਕ ਮਾਰ ਦਿਆਂਗੇ ਤੇ ਉਸ ਦੀ ਥਾਂ ਤੇ (ਦਿੱਲੀ ਵਿਖੇ ਤੈਨੂੰ)। [2]ਸੁਣਕੇ (ਰਾਮ ਸਿੰਘ ਨੂੰ)। [2](ਦੋ) ਦੀਵਾਨ ਸਨ (ਗੁਰੂ ਜੀ ਦੇ) ਇਕ ਦਰਬਾਰੀ ਸਿੰਘ ਸੀ, ਦੂਜਾ ਭਰਾ ਘਰਬਾਰੀ ਸਿੰਘ ਸੀ। [3]ਪਿੱਪਲ ਦਾ ਪੱਤਾ। *ਸਾਖੀ ਪੋਥੀ ਦੀ ਸਾਖੀ ਹੈ।

†ਸਾਰੇ ਪਿਆਰ ਵਿਚ ਹਨ ਤੇ ਗੁਰੂ ਜੀ ਦਾ ਦੂਰ ਜਾਣਾ ਚੰਗਾ ਨਹੀਂ ਸਮਝਦੇ। ਪਰ ਗੁਰੂ ਜੀ ਦੀ ਮਹਾਨ ਸ਼ਖਸੀਅਤ (Personality) ਤੇ ਉੱਚ ਵਜੂਦ ਦੀ ਅਸਲੀਅਤ ਨੂੰ ਨਹੀਂ ਸਮਝ ਰਹੇ। ਇਨਸਾਨੀ ਨੁਕਤੇ ਤੋਂ ਭੀ ਗੁਰੂ ਜੀ ਨੂੰ ਲੋਕਾਂ ਸਮਝਿਆ ਨਹੀਂ ਉਹ ਬਹੁਤ ਉੱਚੇ ਇੰਦੀਏ ਤੇ ਭਾਵਾਂ ਵਿਚ ਸਨ ਤੇ ਗਿਰਦ ਦੇ ਲੋਕ ਸਮਝਦੇ ਨਹੀਂ ਸਨ। ਇਹ ਗੱਲ ਵੀ ਹੈ ਕਿ ਪ੍ਰੇਮੀ ਜਨ ਆਪਣੇ ਦੇਸ਼ ਤੋਂ ਭੀ ਜੁਦਾ ਹੋਣਾ ਚੰਗਾ ਨਹੀਂ ਸਮਝਦੇ। ਓਹ ਮਹਾਨ ਤਜਾਗ ਤੇ ਉਚੇ ਆਦਰਸ਼ ਤੇ ਸਦਕੇ ਜਾਣਾ, ਥੋੜੇ ਹੀ ਸਿੱਖਾਂ ਦੇ ਅੰਗੀਕ੍ਰਿਤ ਹੋ ਰਿਹਾ ਹੈ, ਬਾਕੀ ਦੇ ਉਸ ਨੂੰ ਲਖ ਨਹੀਂ ਸਕਦੇ, ਇਸ ਕਰਕੇ ਰੁਕਦੇ ਹਨ ਤੇ ਫੇਰ ਆਪਣੇ ਘਰਾਂ ਦੀ ਮੋਹ ਮਾਇਆ ਪ੍ਰਬਲ ਹੋ ਜਾਂਦੀ ਹੈ ਤੇ ਪਿੱਛੇ ਰਹਿ ਜਾਣ ਦੇ ਹੀਲੇ ਹਵਾਲੇ ਸੋਚਦੇ ਹਨ। ਭੱਲੇ ਨੂੰ ਦਿੱਲੀਪਤ ਬਨਾਉਣਾ ਕਹਿਣ ਤੋਂ ਪ੍ਰਤੀਤ ਹੁੰਦਾ ਹੈ ਕਿ ਜਿਸ ਕੰਮ ਤੇ ਬੰਦਾ ਘੱਲਿਆ ਸੀ ਉਸ ਕੰਮ ਤੇ ਪਹਿਲੀ ਮੋਹਰ ਨਜ਼ਰ ਭੱਲੇ ਤੇ ਪਈ।ਭੱਲਾ ਉਸ ਉੱਚ ਆਸ਼ੇ ਦਾ ਤੇ ਉਸ ਮਹਾਨ ਕੁਰਬਾਨੀ ਦਾ ਬੰਦਾ ਨਹੀਂ ਸੀ ਜਿਸਦੀ ਸਤਿਗੁਰਾਂ ਨੂੰ ਲੋੜ ਸੀ,ਸੋ ਗੁਰਾਂ ਨੇ ਪਰਖ ਕੀਤੀ ਤਾਂ ਭਲ ਸਿੰਘ ਤਾਉ ਨਾ ਸਹਿ ਸਕਿਆ

ਬਹਿ ਬਾਧੂ ਜੈਸੇ। ਔਰ ਕਿਤਿਕ ਕੇ ਨਾਮ ਗਨੀਜੈ। ਗਮਨ ਦੂਰ ਲਖਿ ਰਿਦਾ ਨ ਧੀਜੈ ॥ ੧੨ ॥ ਅਨਿਕ ਭਾਂਤਿ ਕੀ ਬਾਤ ਬਨਾਵੈਂ। ਦੱਖਣ ਕੇ ਦਖ ਬਰਨ ਸੁਨਾਵੈਂ। [1]ਤਹਿ ਅਵਰੰਗ ਬਾਦੀ ਕੋ ਬਾਸਾ। ਲਰਿ ਲਸ਼ਕਰ ਜਿਸ ਕੋਰ ਬਿਨਾਸ਼ਾ ॥ ੧੩ ॥ ਮਹਾਂ ਦੁਸ਼ਟ ਬਡ ਖੋਟ ਕਰੈਤਾ। ਸਦਾ ਧ੍ਰੋਹ ਸਭਿ ਸੰਗ ਕਮੈਤਾ। ਨਵਮ ਗੁਰੂ ਸੋਂ ਬਿਗਰਯੋ ਮੂੜ੍ਹਾ। ਪਾਪੀ ਦ੍ਰੈਖ ਕਮਾਵੈ ਗੂੜ੍ਹਾ ॥ ੧੪ ॥ ਜਿਸ ਨੈ ਬਾਪ ਆਪਨੋ ਮਾਰਯੋ। ਭ੍ਰਾਤ ਸੰਘਾਰਤਿ ਮੋਹ ਨ ਧਾਰਯੋ। ਸੰਤ ਸਾਧ ਕੋ ਅਦਬ ਨ ਰਾਖੈ। ਦੇ ਸਜ਼ਾਇ ਕੈ ਮਾਰਨ ਭਾਖੈ ॥ ੧੫ ॥ ਤੁਮ ਤੋ ਤਿਸ ਕੋ ਅਧਿਕ ਬਿਗਾਰਾ। ਲਾਖਹੁ ਲਸ਼ਕਰ ਲਰਤ ਸੰਘਾਰਾ। ਖਰਚੋ ਲਾਖਹੁ ਦਰਬ ਹੈਗਾਮੈ[1]। ਕੀਨਸਿ ਹਾਨਿ ਇਮਾਨ ਤਮਾਮੈ[2] ॥੧੬॥ ਪਕਰਨ ਹਿਤ ਹੀ ਚਾਹਤਿ ਰਹਯੋ[3]। ਸਕਲ ਭੇਤ ਰਾਵਰ ਨੈ ਲਹਯੋ। ਅਬਿ ਸਮੀਪ ਤਿਸ ਕੇ ਕਮ ਜਾਨਾ। ਕਰਹਿ ਅਵੱਗਯਾ ਮੂੜ੍ਹ ਮਹਾਨਾ ॥ ੧੭ ॥ ਲਾਖਹੁ ਸੈਨ ਸੁਨਤਿ ਚਢਿ ਧਾਵੈ। ਨਹੀਂ ਦੁਰਗ, ਥਿਰ ਹ੍ਵੈ ਅਟਕਾਵੈਂ। ਦ੍ਰੋਹੀ ਮਹਾਂ, ਦੁਸ਼ਟ, ਰਿਪੁ ਸੰਤਨ[4]। ਤੁਰਕੇਸ਼ੁਰ ਉਰ ਲਖੈਂ ਮਤੰਤ ਨ[5] ॥ ੧੮ ॥ ਪ੍ਰਭੂ ਜੀ! ਇਹਾਂ ਰਹਨਿ ਹੀ ਆਛੈ। ਕਯੋਂ ਗਾਛਨ ਦੱਛਨ ਬਡ ਬਾਛੈ[6]। ਸਭਿ ਤੇ ਸੁਨਤਿ ਗੁਰੂ ਪੁਨ ਕਹਯੋ। [7]ਪੁਰਖ ਅਕਾਲ ਸਹਾਯਕ ਰਹਯੋ ॥ ੧੯ ॥ ਕਯੋਂਹੂੰ ਧੀਰਜ ਛੋਰਿ ਨ ਕਰੀਅਹਿ ? ਦੇਸ਼ ਬਿਦੇਸ਼ਨ ਸੈਲ ਨਿਹਰੀਅਹਿ। ਅਵਰੰਗ ਕੋ ਕੁਛ ਭੈ ਨ ਹਮਾਰੇ। ਦੱਛਨ ਚਲੀਅਹਿ ਕਾਜ ਸੁਧਾਰੇ ॥ ੨੦ ॥ ਰਾਜ ਸਮਾਜ ਆਦਿ ਵਸ੍ਤੁ ਆਛੇ। ਦੈਹੈਂ ਹਮ, ਜੋ ਕਿਛ ਕੋ ਬਾਛੈ। ਏਕ ਦੇਸ਼ ਅਰੁ ਘਰਨ ਮਝਾਰਾ। ਕਯੋਂ ਸਨੇਹ ਮਨ ਬੰਧਿ ਜੁਮਾਰਾ ॥ ੨੧ ॥ ਹਮ ਸੰਗ ਜਹਾਂ ਕਰਹੁਗੇ ਬਾਸਾ। ਲੇਹੁ ਬਿਸਾਲ ਹੁਲਾਸ ਅਵਾਸਾ। ਛੀਨਹਿ ਤੁਰਕਨਿ ਕੀ ਠਕੁਰਾਈ। ਤੁਮ ਤੋ ਰਾਜ ਕਰਾਇ ਤਿਥਾਈਂ ॥ ੨੨ ॥ ਨੁਹਿ ਭਰਮਹੁ ਨਿਸ਼ਚੈ ਕਰਿ ਕਾਚੇ[8]। ਪਾਲੈ ਲਗੋ ਪ੍ਰਭੂ ਤੁਮ ਸਾਚੇ[9]। ਦਿਨ ਪ੍ਰਤਿ ਵਧਹਿ ਖਾਲਸਾ ਭਾਰੀ। ਧਰਾ

---

[1]ਜੁੱਧ ਪਰ ਲੱਖਾਂ ਰੁਪੱਯਾ (ਔਰੰਗੇ ਨੇ) ਖਰਚ ਕੀਤਾ ਹੈ। [2]ਉਸਨੇ ਸਾਰਾ ਈਮਾਨ ਨਾਸ਼ ਕੀਤਾ। [3](ਆਪ ਨੂੰ) ਪਕੜਨ ਵਾਸ੍ਤੇ ਹੀ (ਏਹ ਸਭ ਕੁਛ) ਕਰਦਾ ਰਿਹਾ। [4]ਸੰਤਾਂ ਦਾ ਵੈਰੀ। [5]ਤੁਰੰਗੇ ਦੇ ਦਿਲ ਦਾ ਪਤਾ ਨਹੀਂ ਜਾਣੀਦਾ। [6]ਦੱਖਣ ਨੂੰ ਜਾਣਾ ਕਿਉਂ ਹਿਰਦੇ ਵਿਚ ਚਾਹੁੰਦੇ ਹੋ? [ਬੱਛ=ਵੱਖੀ, ਭਾਵ ਦਿਲ। ਸੰਸ:; ਵਕਸ਼]। [7]ਕੱਚਾ ਨਿਸ਼ਚਾ ਕਰਕੇ ਭਰਮੋ ਨਹੀਂ। [8]ਤੁਸੀਂ ਸੱਚੇ ਪ੍ਰਭੂ ਦੇ ਪੱਲੇ ਲਗੋ।

ਰਾਜ ਕੇ ਹੈ ਅਧਿਕਾਰੀ* ॥੨੩॥ ਕਹਾਂ ਨੁਰੈਗਾ ਥਿਰਤਾ ਪੈ ਹੈ। ਹਮ ਪਰ ਨਹੀਂ ਓਜ ਕੁਛ ਕੈ ਹੈ। ਇਸਕੇ ਬਡੇ ਬਡੇਰੇ ਕਹਾਂ। ਸ਼ਾਹੁਜਹਾਂ ਜਹਾਂਗੀਰ ਨ ਰਹਾ ॥ ੨੪ ॥ ਅਕਬਰ ਮਰਜੋ, ਹੁਮਾਊਂ ਗਯੋ। ਬਾਬਰ ਬ੍ਰਹਨ ਸਹਤ ਮ੍ਰਿਤੁ ਬਯੋ। ਇਹ ਅਬਿ ਥਿਰੈ ਨਹੀਂ, ਸਚ ਜਾਨੋ। ਦੱਛਨ ਕੋ ਤੁਮ ਸੰਗ ਪਯਾਨੋ ॥ ੨੫ ॥ ਜੋ ਕਰਿ ਸੰਗ ਨਿਬਾਹਹੁ ਚਲੋ। ਸਭਿ ਬਿਧਿ ਲਖੋ ਆਪਨੋ ਭਲੋ। ਜਥਾ ਕਾਮਨਾ ਮਨ ਮਹਿੰ ਧਰੋ। ਗੁਰ ਘਰ ਤੇ ਸੋ ਪੂਰਨ ਕਰੋ ॥ ੨੬ ॥ ਜੋ ਮਤਿ ਕਾਚੇ ਹੁਇ ਹਟਿ ਪਰੋ। ਸਭਿ ਬਿਧਿ ਕਰਹੁ ਆਪਨੋ ਬੁਰੋ। ਹਮ ਨੇ ਤੁਮ ਕੋ ਬਿਦਤ ਸੁਨਾਈ। ਲਾਭ ਰੁ ਹਾਨ ਅਧਿਕ ਅਧਿਕਾਈ ॥ ੨੭ ॥ ਪਾਇ ਸਰਬ ਕੁਛ ਗੁਰ ਤੇ ਆਵੋ। ਬਸਹੁ ਤਹਾਂ ਕੈ ਇਤੈ ਬਸਾਵੋ'। ਇੱਤਮਾਦਿਕ ਸਤਿਗੁਰ ਸਮੁਝਾਏ। ਸੁਨਤਿ ਧੀਰ ਮਨ ਕੁਛਕ ਟਿਕਾਏ ॥੨੮॥ ਪੁਨ ਸਨਮੁਖ ਨਹਿੰ ਬਾਕ ਬਖਾਨੇ। ਨਿਜ ਕੁਟੰਬ ਕੋ ਮੋਹ ਮਹਾਨੇ। ਪ੍ਰੀਤਿ ਡੋਰ ਤੇ ਮਨ ਕਰਿ ਸੀਵਨ[1]। ਗਾਢੀ ਗੰਠ ਪ੍ਰਿਥਕ ਕਿਮ ਥੀਵਨ[2] ॥੨੯॥ 'ਭਲਾ ਭਲਾ ਜੀ' ਕਰਤਿ ਬਖਾਨੇ।ਦ੍ਰਿਤਿ ਛੁਛੇ ਮੁਖ ਹੁਇ ਕੁਮਲਾਨੇ। ਨੌਕਰ ਜੋ ਬਿਰਾੜ ਹਟਿ ਪਰੇ। 'ਹਮ ਤੇ ਜਾਯੋ ਜਾਹਿ ਨ ਪਰੈ' ॥ ੩੦ ॥ ਅਪਰ ਘਨੇ ਹਟਿ ਹਟਿ ਘਰ ਜਾਤੇ। ਚਹੈਂ ਨ ਪ੍ਰਭੁ ਕੇ ਸੰਗ ਪ੍ਰਯਾਤੇ[3]।--ਦੱਛਨ ਦੂਰ ਦੇਸ਼ ਹੈ ਜਾਨਾ। ਮਰੈਂ ਕਿ ਜੀਵੈਂ ਕਸ਼ਾ ਹੁਇ ਭਾਨਾ ॥ ੩੧ ॥ ਨਿਜ ਕੁਟੰਬ ਤੇ ਹੋਵਹਿੰ ਨਸ਼ਾਰੇ। ਦੁਖ ਸੁਖ ਸੁਨਹਿੰ ਨ ਨਿਕਟ ਨਿਹਾਰੇਂ। ਬਿਛੁਰੇ, ਹੋਹਿ ਕਿ ਨਾਂਹਿਨ ਮੇਲਾ। ਗਮਨਿ ਗੁਰੂ ਕੇ ਸੰਗ ਦੁਹੇਲਾ--॥ ੩੨ ॥ ਮਨ ਮਹਿੰ ਗਿਨਤੀ ਕਰੈਂ ਅਨੇਕ। ਨਹਿੰ ਬੋਲੈਂ

[1]ਕੁਟੰਬ ਨਾਲ ਮਨ ਪ੍ਰੀਤ ਡੋਰੀ ਦੁਆਰਾ ਸੀਉਂ ਛੱਡਿਆ ਸੀ। [2]ਭਾਵ ਪੀਡੀ ਪਈ ਗੰਢ ਕੀਕੂੰ ਖੁੱਲ੍ਹੇ। [3]ਸਤਿਗੁਰੂ ਜੀ ਦੇ ਨਾਲ ਜਾਣਾ ਨਹੀਂ ਚਾਹੁੰਦੇ।

*ਇਸ ਤੋਂ ਜਾਪ ਰਿਹਾ ਹੈ ਕਿ ਗੁਰੂ ਜੀ ਵੇਖਣ ਕਿਸ ਆਸ਼ੇ ਲਈ ਜਾ ਰਹੇ ਹਨ। ਓਥੇ ਟਿਕਾਣਾ ਕਰਕੇ ਇਨ੍ਹਾਂ ਨੂੰ ਸਰਦਾਰ ਬਣਾਕੇ ਜੁੱਧ ਜੋਗ ਰਚਾਕੇ ਦੇਸ਼ ਨੂੰ ਸੁਤੰਤ੍ਰ ਕਰਨਗੇ। ਉਸ ਪਾਸੇ ਮਰਹਟੇ ਔਰੰਗੇ ਨਾਲ ਲੜ ਰਹੇ ਸਨ, ਹੋਰ ਰਿਆਸਤਾਂ ਬੀ ਜੋਗ ਕਰ ਰਹੀਆਂ ਸਨ, ਇਸ ਕਰਕੇ ਪੰਜਾਬ ਦੇ ਪਹਾੜੀ ਰਾਜਿਆਂ ਵਾਂਗ ਧੌਹ ਦਾ ਭੈ ਨਹੀਂ ਸੀ ਜੋ ਧੀਆਂ ਦੇਕੇ ਔਰੰਗੇ ਨਾਲ ਗ਼ੁਲਾਮੀ ਨਿਭਾ ਰਹੇ ਸਨ। ਇਹ ਬੀ ਮੁਮਕਿਨ ਹੈ ਕਿ ਔਰੰਗਜ਼ੇਬ ਨੇ ਸੱਦ ਘੱਲਿਆ ਹੈ ਤੇ ਪਹਿਲਾ ਜਤਨ ਇਹ ਹੋਵੇ ਕਿ ਕਿਵੇਂ ਓਹ ਆਪਣੇ ਧਰਮ ਤੇ ਕਸਮਾਂ ਹਾਰਨ ਵਾਲਿਆਂ ਨੂੰ ਦੰਡ ਦੇਵੇ ਤੇ ਧਰਮ ਦਾ ਧੱਕਾ ਪੂਜਾ ਪਰ ਛੋੜ ਦੇਵੇ। ਜੇ ਨਾ ਸ਼ਾਲਸੀ ਨਾਲ ਤੱਲ ਬਣੇ ਤਾਂ ਫਿਰ ਆਪ ਪ੍ਰਬੰਧ ਕਰਨ ਜਿਵੇਂ ਅਖੀਰ ਕਰਨਾ ਪਿਆ ਸੀ, ਜਦੋਂ ਬਹਾਦਰ ਸ਼ਾਹ ਇਕਰਾਰੋਂ ਫਿਰ ਗਿਆ ਸੀ।

ਢਿਗ ਜਲਥਿ ਬਿਬੇਕ। ਕਰਹਿੰ ਕਪਟ ਕੋ ਪ੍ਰੇਮ ਬਨਾਇ। ਕਿਮ ਨਿਬਹੈ ਤੂਰਨ ਬਿਨਸਾਇ[1]॥ ੩੩ ॥ ਰਾਮ ਸਿੰਘ ਬੋਲਯੋ ਕਰ ਜੋਰਿ। 'ਭ੍ਰਾਤ ਢਤੇ ਸਿੰਘ ਕੋ ਦੇਂ ਮੋਰ[2]। ਮੈ ਚਲਿ ਹੌਂ ਢਾਵਰ ਕੇ ਸਾਥ। ਜਿਤ ਗਮਨਹੁ ਗਮਨਹਿੰਗੇ ਨਾਥ'॥੩੪॥ਤਿਮਹੀ ਭੁਲ ਸਿੰਘ ਕਰਹਿ ਉਚਾਰੀ। ਗੁਰ ਤੇ ਡਰ ਕਰਿ ਬਨਿ ਅਨੁਸਾਰੀ। 'ਬਾਕ ਨ ਮੋਰਯੋ ਜਾਇ ਗੁਸਾਈਂ! ਗਮਨ ਕਿਸੂ ਕੇ ਮਨ ਨਹਿੰ ਭਾਈ' ॥੩੫॥ ਗਿਨਤੀ ਗਿਨਹਿੰ ਅਨੇਕ ਪੁਕਾਰੀ। ਗੁਰੂ ਸੰਗ ਤੇ ਹਟਿਬੋ ਭਾਰੀ। ਤਥਾ ਕੁਟੰਬ ਤੇ ਬਿਰਹਿ ਦੁਹੇਲਾ[3]। ਐਸੋ ਪਰਯੋ ਆਨਿ ਕਰਿ ਖੇਲਾ ॥ ੩੬ ॥ ਬੇਗਮ ਨੌਰੰਗ ਕੀ ਮਤਿ ਗਈ। ਨ੍ਰਿਪ ਚੰਬਪਾਲ ਸੁ ਦੁਹਿਤਾ ਭਈ[4]। ਗੋ ਰਖਵਾਲਸਰ ਗੁਰ ਜਿਸ ਕਾਲਾ। ਮਿਲੀ ਆਨਿ ਕਰਿ ਬੁੱਧਿ ਬਿਸਾਲਾ॥੩੭॥ਤਬਿ ਪ੍ਰਭੁ ਬਰ ਦੀਨੋ ਇਸ ਭਾਂਤਿ।—ਅਬਿ ਲੌ ਅਹੈ ਅਪਾਵਨ ਗਾਤ। ਇਹ ਤਨ ਤਯਾਗਿ ਅਪਰ ਕੋ ਪੈ ਹੈਂ। ਸਿਖ ਭੱਲੇ ਘਰਿ ਜਾਇ ਬਸੈ ਹੈਂ ॥ ੩੮ ॥ ਤਹਿੰ ਸਤਿਸੰਗਤਿ ਸੇਵ ਕਮੈ ਹੈਂ। ਆਛੀ ਤਬਿ ਪਾਵਨਤਾ ਪੈ ਹੈਂ।ਪੁਨ ਤੇਰੋ ਹਮ ਕਰਹਿੰ ਉਧਾਰ। ਪਹੁੰਚਹਿੰਗੇ ਤਿਹ ਸਦਨ ਮਝਾਰ—॥ ੩੯॥ ਸੋ ਤਬਿ ਕਰਤ ਰਹੀ ਬਹੁ ਸੇਵਾ। ਸੀਤ ਪ੍ਰਸਾਦ ਛਕਤਿ ਗੁਰਦੇਵਾ। ਨਿਰਮਲ ਰਿਦਾ ਹੋਇ ਤਬਿ ਆਵਾ।ਮਿਲਿ ਗੁਰ ਪਗ ਪਰ ਸੀਸ ਝੁਕਾਵਾ॥੪੦॥ 'ਪੂਰਬ ਜਨਮ ਮੋਹਿ ਸੁਧ ਆਈ। ਅਬਿ ਸਤਿਸੰਗਤਿ ਸੇਵ ਕਮਾਈ। ਨਹਿੰ ਮੈਂ ਜਨਮ ਲਹੌਂ ਪੁਨ ਔਰ। ਕਰਹੁ ਬਾਕ ਸ਼੍ਰੀ ਪ੍ਰਭੂ ਜਗ ਮੋਰ' ॥੪੧॥ ਸ਼੍ਰੀ ਗੁਰ ਕਹਯੋ 'ਅਲਪ ਬਯ ਹੋਈ। ਕੋਤਿਕ ਰਹੀ ਭੋਗਲੀ ਸੋਈ। ਭੁਲ ਸਿੰਘ ਮੰਗ ਲਹੈਂ ਗਤਿ ਆਛੇ। ਪ੍ਰਾਪਤਿ ਹੋਇ ਤੋਹਿ ਚਿਤ ਬਾਂਛੇ[5]' ॥ ੪੨ ॥ ਸੁਨਿਕੈ ਚਰਨ ਸਰੋਜ ਸਨੇਹੂ। ਰਿਦੇ ਬਿਸਾਲ ਉਪਾਇ ਅਛੇਹੂ।ਹਾਥ ਜੋਰਿ ਕਰਿ ਬੰਦਨ ਕੀਨੀ।ਮਨੋ ਕਾਮਨਾ ਪ੍ਰਾਪਤਿ ਭੀਨੀ* ॥

[1]ਛੇਤੀ ਬਿਨਸ ਜਾਂਦਾ ਹੈ (ਕਪਟ ਵਾਲਾ ਪ੍ਰੇਮ) । [2]ਮੋੜ ਦੇਵੀਏ । [3]ਤਿਵੇਂ ਹੀ ਕੁਟੰਬ ਤੋਂ ਵਿਛੜਨਾ ਕਠਨ ਹੈ । [4]ਚੰਬੇ ਵਾਲੇ ਰਾਜੇ ਦੇ (ਘਰ ਜੰਮਕੇ ਉਸ ਦੀ ਜੋ) ਬੀ ਬਣੀ ਸੀ । ਮੁਰਾਦ ਚੰਬੇ ਦੇ ਰਾਜੇ ਦੀ ਲੜਕੀ 'ਪਦਮਾ' ਤੋਂ ਹੈ। [5]ਮਨ ਇੱਛਤ ।

*ਦੇਖੋ ਰੁਤ ਪੰਜ ਅੰਸੁ ੫ ਅੰਕ ੪੭ ਦੀ ਹੇਠਲੀ ਟੂਕ । ਭੱਲੇ ਦੀ ਕੋਈ ਵਹੁਟੀ ਕੋਈ ਪਹਾੜਨ ਹੋਣੀ ਹੈ ਤੇ ਉਸ ਦਾ ਗੁਰੂ ਸੇਵਾ ਕਰਕੇ ਮੁਕਤੀ ਪ੍ਰਾਪਤ ਕਰਨਾ ਮਿਥ ਹੈ । ਪਰ ਚੰਬਪਾਲੀ ਦਾ ਚਾਰ ਵਰ੍ਹੇ ਵਿਚ ਮਰਕੇ ਜੰਮਕੇ ਜਵਾਨ ਹੋਕੇ ਭੱਲੇ ਦੀ ਨਾਰ ਬਣਨਾ ਮਿਥ ਨਹੀਂ । ਸਾਖੀ ਪੋਥੀ ਵਿਚੋਂ ਇਹ ਦੱਖਣ ਨੂੰ ਟੁਰਨ ਦਾ ਪ੍ਰਸੰਗ ਚਲ ਰਿਹਾ ਹੈ, ਉਸ ਵਿਚ ਚੰਬਪਾਲਨ ਦਾ ਇਹ ਜਿਕਰ ਨਹੀਂ ਹੈ । ਇਹ ਉਕਾਈ ਸੋ ਸਾਖੀ ਵਾਲੇ ਆਖੇਪਕਾਰ ਨੇ ਪਾਈ ਹੈ ਜੋ ਧਨੁਖ ਨਾਲ ਥਾਪੜੇ ਦੇਣ ਦੀ ਓਛੇ ਮਨ ਕਲਪਤ ਟੀਕਾ ਕਰਦਾ ਹੈ ।

੪੩ ॥ ਇਮ ਸਤਿਗੁਰ ਨਿਤ ਗਾਨਹਿ ਤਮਾਗੀ। ਕਰਸੋ ਚਹੈਂ ਦੱਛਨ ਅਸਵਾਗੀ। ਕਹਿ ਭਾਈ[1] ਮੈਂ ਭੀ ਹੁਇ ਸਾਥ। ਗਮਨਸੋਂ ਚਹੌਂ ਦਰਸ ਹਿਤ ਨਾਥ ॥ ੪੪ ॥ ਕੇਤਿਕ ਹਟੇ ਗਏ ਨਿਜ ਘਰ ਕੋ। ਕੇਤਿਕ ਹਟੇ ਕਪਟ ਕਰਿ ਉਰ ਕੋ। ਕਿਤਿਕ ਕਪਟ ਬਿਨ ਸੰਗੀ ਭਏ। ਸਤਿਗੁਰ ਚਰਨ ਪ੍ਰੇਮ ਕੋ ਲਏ ॥੪੫॥ ਤੀਨ ਦਸ਼ਾ[2] ਸਿੱਖਨ ਕੀ ਹੋਇ। ਕਿਨਹੁ ਲਾਭ ਲੀਨਸਿ ਕਿਨ ਖੋਇ। ਘਰ ਕੋ ਮੋਹ ਤਮਾਗ ਕਰਿ ਚਲੇ। ਸੋ ਪੂਰਨ ਉਤਰੇ ਨਰ ਭਲੇ ॥੪੬॥ ਜਥਿ ਤੇ ਪੁੱਤ੍ਰ ਮਰੇ ਬਿਚ ਮੇਲੇ।ਅਭੈਰਾਮ ਕਰਿ ਸ਼ੋਕ ਦਹੇਲੇ। ਨਹਿੰ ਘਰ ਰਹੇ ਪੁਤ੍ਰ ਢਿਗ ਆਯੋ। ਸੰਗ ਦਿਵਾਨੇ ਕੋ ਗਨ ਲਯਾਯੋ ॥ ੪੭॥ਸ਼੍ਰੀ ਗੁਰ ਰਾਖਸੋ ਕਰਿ ਸਨਮਾਨਾ।'ਆਉ ਅਭੈਸਿੰਘ ਮਹਿਦ ਸੁਜਾਨਾ। ਗੁਰ ਹਰਿਗਾਇ ਪ੍ਰਥਮ ਥਰ ਭਯੋ। ਸ਼੍ਰੀ ਨਾਨਕ ਜਹਾਜ ਫਟਿ ਗਯੋ ॥ ੪੮ ॥ ਬਹੁਰ ਬਿਚਾਰ ਕਰਸੋ ਭਾਵਿੱਖ।–ਦਸਵੇਂ ਪਾਤਸ਼ਾਹੁ ਬਹੁ ਸਿੱਖ[3]। ਫਟਸੋ ਜਹਾਜ ਇਕੱਤ੍ਰ ਕਰਹਿਗੇ। ਮਿਲਿ ਮਿਲਿ ਸ਼ਰਧਾ ਧਰਹਿ ਤਰਹਿਗੇ ॥ ੪੯ ॥ ਹੁਇ ਹੈਂ ਥਲੀ ਮਹਾਨ ਮਹਾਨਾ। ਤਥਿ ਭੀ ਜੋ ਮਿਲਿਹੈਂਗੇ ਆਨਾ[4]। ਤਿਨ ਕੋ ਪੰਥ ਮਿਲਾਵੈਂ ਸਰਬੱ[5]। ਰਾਜ ਤੇਜ ਥਿਰ ਹੈ ਬਹੁ ਦਰਬ ॥ ੫੦ ॥ ਸਭਿ ਅਧੀਨ ਹੋਵਹਿਂਗੇ ਜਾਇ। ਤਥਿ ਜਹਾਜ ਮਿਲਿ ਇਕ ਹੁਇ ਜਾਇ–'। ਅਭੈ ਸਿੰਘ ਕੋ ਰੋਜ ਘਨੇਰੋ। ਕਰਸੋ ਪੁਤ੍ਰ ਪਿਖਿ ਖਰਚ ਬਡੇਰੋ ॥ ੫੧ ॥ ਪੁੰਜ ਦਿਵਾਨੇ ਅਰੁ ਸਿਖ ਆਵੈਂ। ਸਭਿ ਕੋ ਦੇਗ ਕਰਹਿਂ ਤ੍ਰਿਪਤਾਵੈਂ। ਜਥਹਿ ਸੁਨਸੋ ਦੱਛਨ ਕੋ ਜਾਨੇ। ਮਿਲਿ ਮਿਲਿ ਮਸਲਤਿ ਕਰਹਿਂ ਦਿਵਾਨੇ ॥੫੨॥ 'ਤੁਮਰੋ ਨਹੀਂ ਥਨੈ ਕਿਤ ਜਾਨਾ। ਘਰਿ ਰਹਿਕੇ ਥੋਰੋ ਭੀ ਖਾਨਾ। ਕਸਾ ਲੈਨੇ ਦੱਛਨ ਮਹਿਂ ਜਾਇ। ਦੂਰ ਦੇਸ਼ ਸੁਧ ਕਸੋਂ ਹੁ ਨ ਪਾਇ' ॥ ੫੩ ॥ ਇਕ ਦਿਨ ਸ਼ਤਿਗੁਰ ਬਹੁ ਸਮੁਝਾਯੋ। 'ਸੰਗ ਚਲੋ ਲੀਜਹਿ ਮਨ ਭਾਯੋ। ਪੂਜਹਿਂਗੇ ਬਹੁ ਲੋਕ ਚਰਨ ਕੋ। ਗਮਨੋਂ ਦੇਸ਼ਨ ਸੈਲ ਕਰਨ ਕੋ ॥੫੪॥ ਦਿਨ ਪ੍ਰਤਿ ਪ੍ਰਾਪਤਿ ਅਧਿਕ ਬਡਾਈ। ਹੁਇ ਤੁਮ ਸਿਖ ਸੰਗਤਿ ਅਧਿਕਾਈ'।"ਆਛੀ ਬਾਤ ਚਲੈਂ ਹਮ ਸਾਥ'।ਕਹਿ ਕਰਿ ਭਲੇ ਗਮਨ ਕੋ ਪਾਥ ॥ ੫੫ ॥ ਜਥਿ ਬੈਠਸੋ ਡੇਰੇ ਮਹਿਂ ਆਇ। ਮਿਲੇ ਦਿਵਾਨੇ ਮਤਿ ਬਿਚਲਾਇ। 'ਰਹਿਬੋ ਸੁਖ, ਚਲਿਬੋ ਦੁਖ' ਕਹੋ। 'ਗਮਨ ਦੂਹ ਕੈਸੇ ਤੁਮ ਚਹੋ ?' ॥ ੫੬ ॥ ਇੱਤਯਾਦਿਕ ਅਧਿਕੈ ਸਮੁਝਾਯੋ। 'ਨਿਸ ਮੈਂ ਭਾਜੋ'

[1]ਭਾਈ ਰਾਮ ਕੌਰ ਜੀ ਕਹਿੰਦੇ ਹਨ। [2]ਤਿੰਨ ਦਸ਼ਾ, ਹਾਲਤਾਂ। [3]ਬਹੁਤ ਸਿੱਖਾਂ ਦਾ (ਜਹਾਜ)। [4]ਆਕੇ। [5]ਤਿਨ੍ਹਾਂ ਸਾਰਿਆਂ ਨੂੰ ਪੰਥ ਵਿਚ ਮਿਲਾਵਣਗੇ। [6]ਅਭੈ ਰਾਮ ਨੇ ਕਿਹਾ।

ਮਤਿ ਠਹਿਰਾਯੋ। ਕੇਤਿਕ ਸੈਗ ਲੀਨਿ ਬੈਰਾਰੇ। ਲੈ ਕਰਿ ਚਲੋ ਦਿਵਾਨੰ ਸਾਰੇ॥੫੭॥ਨਿਸ ਮਹਿੰ ਭਾਜ ਗਯੋ,ਨਹਿੰ ਰਹਜੋ। ਗੁਰ ਸੈਗ ਜਾਇ ਪ੍ਰਸੈਗ ਸੁ ਕਹਜੋ।'ਹੁਤੇ ਦਿਵਾਨੇ ਜੋ ਮਤਿ ਮਾਰੇ। ਹਮ ਨੇ ਜਾਨੇ ਲੈਗੇ ਸਾਰੇ'॥੫੮॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਦੱਖਨ ਗਮਨ' ਪ੍ਰਸੈਗ ਬਰਨਨੰ ਨਾਮ ਦੋਇ-ਤ੍ਰੈਂਸਤੀ ਅੰਸੂ ॥੩੨॥ ੩੩. [ਭੱਲੇ ਦਾ ਨੱਸਣਾ, ਨੌਹਰ ਦਾ ਜੋਤਸ਼ੀ]।

ਦੋਹਰਾ॥*ਭਲ ਸਿੰਘ ਬੈਠਜੋ ਆਨ ਕਰਿ ਸ੍ਰੀ ਮੁਖ ਕੀਨਿ ਬਖਾਨ। 'ਅਪਨੀ ਤਮਾਰੀ ਕੀਜੀਏ,ਦੱਖਨ ਕਰਹਿੰ ਪਯਾਨ'॥੧॥ ਚੌਪਈ॥ ਹਾਥ ਜੋਰਿ ਬੋਲਜੋ ਤਬਿ ਸੋਇ। 'ਇਨ ਝਾਰਨ[1] ਰਾਖਾ ਨਹਿੰ ਕੋਇ।' ਹਮ ਚਢਿ ਚਲੇ ਤਮਾਗ ਜਬਿ ਭੌਨ।ਗ੍ਰਾਮ ਬਸਾਵਹਿਗੋ ਤਬਿ ਕੌਨ' ॥੨॥ ਗੁਰੂ ਕਹਜੋ 'ਰਹਿੰ ਗ੍ਰਾਮ ਰੁ ਝਾਰ।ਇਹ ਦੇਹਾਂ ਸਭਿ ਬਿਨਸਨ ਹਾਰ। ਥਿਰਤਾ ਇਨਕੀ ਲਖਹੁ ਨ ਕੈਸੇ। ਬਰਖਾ ਹੋਤਿ ਬੁਦਬੁਦਾ ਜੈਸੇ[2] ॥ ੩ ॥ ਜਿਮ ਪ੍ਰਵਾਹੁ ਕੋ ਚਲਨ ਸੁਭਾਊ। ਭਰਜੋ ਰਹਤਿ ਹੈ ਨਿਤ ਦਰਿਆਊ।ਰਾਖੇ ਝਾਰਨ ਗ੍ਰਾਮ ਬਸਾਵਨ। ਉਪਜਹਿੰ ਨਰ ਲਾਖਹੁੰ ਇਨ ਥਾਵਨ ॥ ੪ ॥ ਕਜੋਂ ਤੂੰ ਫਸਹਿੰ ਮੋਹ ਕੇ ਫੰਧ। ਲਖਿ ਬੰਧੂ ਆਦਿਕ ਸਨਬੰਧ। ਆਗੇ ਦੇਹਿੰ ਦੇਸ਼ ਕੋ[3] ਰਾਜ। ਹੁਇ ਅਨੁਸਾਰਿ ਅਨੇਕ ਸਮਾਜ॥੫॥–ਅਪਨੇ ਪਾਸ ਥਾਨ ਮੁਝ ਦੇਹੋ–। ਮਾਂਗਤਿ ਰਹਤਿ ਹਮਹੁੰ ਤੇ ਏਹੋ। ਕਜੋਂ ਅਬਿ ਭਰਮ ਸੈਗ ਚਹਿੰ ਛੋਰਾ।ਚਲਹੁ ਤਮਾਰ ਹੈ ਦੱਖਨ ਓਰਾ' ॥ ੬ ॥ ਭਰਤਿ ਕਹੈ 'ਸਤਿ ਬਚਨ ਭਲਾ ਜੀ'। ਅੰਤਰ ਚਾਹਤਿ ਗੁਰੂ ਛਲਾ ਜੀ।ਤਿਮ ਹੀ ਰਾਮ ਸਿੰਘ ਕੀ ਬਾਤ। ਭੈ ਧਰਿ ਤਮਾਰੀ ਕੀਨਿ ਪ੍ਰਯਾਤ[4] ॥ ੭ ॥ ਦੱਛਨ ਚਲਿਬੋ ਸਭਿਨਿ ਸੁਨਾਈ। ਸੁਪਤਿ ਜਥਾ ਸੁਖਿ ਰਾਤਿ ਬਿਤਾਈ। ਬਡੀ ਪ੍ਰਾਤ ਪ੍ਰਭੁ ਕੀਨਿ ਸ਼ਨਾਨਾ। ਪਹਿਰੇ ਬਸਤ੍ਰ ਸ਼ਸਤ੍ਰ ਬਿਧਿ ਨਾਨਾ ॥ ੮ ॥ ਹੁਕਮ ਕਰਜੋ 'ਘੋਰਨ ਪਰ ਜ਼ੀਨ। ਪਾਵਹੁ ਤਮਾਰੀ ਕਰਹੁ ਪ੍ਰਬੀਨ'। ਸੁਨਿ ਦਾਸਨ ਤਤਛਿਨ ਕਰਿ ਲਈ। ਸਕਲ ਸੌਜ ਬੰਧਨ ਕਰਿ ਦਈ[5] ॥ ੯ ॥ ਸੈਗ ਖਾਲਸਾ ਹੋਇਸਿ ਤਮਾਰ। ਕਿਤਿਕ ਪਦਾਂਤੀ ਕੇ ਅਸਵਾਰ। ਸਭਿ ਹੂੰ ਕਮਰਕਸਾ ਕਰਿ ਲੀਨ†। ਧਨੁਖ ਤੁਫੰਗ ਸੰਭਾਰਨ ਕੀਨਿ ॥ ੧੦ ॥ ਭਲ ਸਿੰਘ ਰਾਮ ਸਿੰਘ ਭੇ ਤਮਾਰ। ਇਨ ਪਰ

[1]ਇਨ੍ਹਾਂ ਝਾੜਾਂ ਦਾ ਭਾਵ ਮੇਰੇ ਘਰ ਤੇ ਰਿਆਸਤ ਦਾ। [2]ਬਰਖਾ ਸਮੇਂ ਜਿਵੇਂ ਬੁਲਬੁਲਾ ਹੁੰਦਾ ਹੈ। [3]ਭਾਵ ਦੱਖਣ ਚੱਲਕੇ (ਆਪਣੇ) ਦੇਸ਼ ਦਾ। [4]ਚੱਲਣ ਦੀ। [5]ਉਨ੍ਹੂ ਲਈ।

*ਸਾਖੀ ਪੋਥੀ ਦੀ ਸਾਖੀ ਹੈ। †ਸਾਖੀ ਪੋਥੀ ਵਿਚ ਇਸ ਥਾਵੇਂ ਲਿਖਿਆ ਹੈ:–"ਨੌਂ ਮਹੀਨੇ, ਨੌਂ ਦਿਨ, ਨੌਂ ਪਹਿਰ, ਨੌਂ ਘੜੀਆਂ, ਨੌਂ ਪਲ ਗੁਰੂ ਗੋਬਿੰਦ ਸਿੰਘ (ਦਮਦਮੇ) ਰਹੇ। ਚੜ੍ਹੇ ਕੱਤਕ ਸੁਦੀ ਥਿਤ ਪੰਚਮੀ ਦਿਨ ਵੀਰਵਾਰ। ਸਵਾ ਪਹਿਰ ਦਿਨ ਚੜ੍ਹੇ ਕੂਚ ਕੀਆ ਦੱਖਣ ਕੇ।"

ਘਨੀ ਕ੍ਰਿਪਾ ਪ੍ਰਭੁ ਧਾਰਿ। ਹਯ ਅਨਵਾਇ ਅਦੋਹੋ ਨਾਥ। ਕ੍ਰਸਿਕ੍ਰਸਿ ਕਟਿ ਗਮਨੋ ਪ੍ਰਭੁ ਸਾਥ ॥੧੧॥ ਸ੍ਰੀ ਪ੍ਰਭੁ ਕੀ ਤਬਿ ਭਈ ਚਢਾਈ। ਉਡੀ ਧੂਰ ਨਭ ਲੀਨਸਿ ਛਾਈ।ਥਰਹਰਿ ਕੰਪੇ ਰਾਨੇ ਰਾਇ[1]।–ਮਤ ਹਮ ਕੋ ਲੂਟਹਿੰ ਪ੍ਰਭੁ ਆਇ–॥ ੧੨ ॥ ਸ਼ੋਭਤਿ ਚਢੇ ਜਾਤਿ ਮਗ ਐਸੇ। ਦੱਛਨ ਗਮਨੇ ਰਘੁਪਤਿ ਜੈਸੇ। ਸਪਤਿ ਕੋਸ ਗਮਨੇ ਸੁਖਦਾਇ। ਨਾਮ ਰ੍ਰਾਮ ਕੇਵਲ* ਤਬਿ ਆਇ ॥ ੧੩ ॥ ਪੂਬਮ ਸਿਵਰ ਤਹਿੰ ਹੀ ਕਰਿ ਦਏ। ਸੁਖ ਸਮੇਤ ਪ੍ਰਭੁ ਆਵਤਿ ਭਏ। ਈਂਧਨ ਘਾਸ ਬਟੋਰਨ ਕੀਨਾ। ਕਰੇ ਉਤਾਰਨਿ ਹਯ ਤੇ ਜ਼ੀਨਾ ॥ ੧੪ ॥ ਖਾਨ ਪਾਨ ਸਭਿਹਿਨਿ ਕਰਿ ਲੀਨਾ। ਭਈ ਰਾਤ੍ਰਿ ਨਿੰਦ੍ਰਾ ਸੁਖ ਭੀਨਾ।ਪ੍ਰਾਤਿ ਉਠੇ ਤਯਾਰੀ ਕਰਿਵਾਈ। ਭਏ ਅਰੋਹਨ ਤੁਰਤ ਗੁਸਾਈਂ ॥ ੧੫ ॥–ਮਾਰਵਾੜ ਕੇ ਦੇਸ਼ ਮਝਾਰੀ। ਚਲਿ ਤਹਾਂ ਕੋ–ਇੱਛਾ ਧਾਰੀ। ਗ੍ਰਾਮ ਝੋਰੜੀ† ਉਤਰੇ ਜਾਇ। ਤਹਾਂ ਦੁਪ ਹਰਾ ਥਿਰੇ ਬਿਲਾਇ[2] ॥ ੧੬ ॥ ਕੋਸ ਅਸ਼ਟ ਦਸ ਪਹੁੰਚੇ ਜਬੈ।ਝੰਡੋ ਗ੍ਰਾਮ‡ ਸਿਵਰ ਕਿਯ ਤਬੈ। ਸ਼ੁਮਤਿ ਭਏ ਨਰ,ਨਿਸਾ ਬਿਤਾਈ। ਪ੍ਰਾਚੀ ਦਿਸ਼ਾ ਭਈ ਅਰੁਨਾਈ॥੧੭॥ ਤੰਗ ਤੁਰੰਗਨ ਐਂਚਨਿ ਕਰੇ। ਤਯਾਰ ਹੋਇ ਕਰਿ ਸਤਿਗੁਰ ਚਰੇ।ਦ੍ਵਾਦਸ਼ ਕੋਸ ਉਲੰਘਿ ਮਗ ਆਏ। ਸਰਸਾ§ ਗ੍ਰਾਮ ਤਹਾਂ ਦਰਸਾਏ ॥ ੧੮ ॥ ਦਲ ਸਮੇਤ ਪ੍ਰਭੁ ਕੀਨਸਿ ਡੇਰਾ¶॥ਸਕਲਬਹੀਰ ਆਇ ਤਿਸ ਬੇਰਾ।ਪਰਮ ਸਿੰਘ ਅਰੁ ਧਰਮ ਸਿੰਘ ਜੁਇ। ਰੂਪੇ ਕੇ[3] ਚਲਿ ਆਇ ਭ੍ਰਾਤ ਦੁਇ॥੧੯॥ ਪ੍ਰਭੁ ਹਿਤ ਨਯੋ ਮੰਚ ਨਿਤ ਕਰੈਂ। ਤਯਾਰੀ ਹਿਤ ਤੁਰਨ ਸੋ ਘਰੈਂ[4]। ਬੁਨਿਕੈ

[1]ਰਾਣੇ ਤੇ ਰਾਜੇ। [2]ਓਥੇ ਠਹਿਰਕੇ ਦੁਪਹਿਰਾ ਕੱਟਿਆ। [3]ਰੂਪੇ ਦੇ ਖਾਨਦਾਨ ਦੇ। (ਅ) ਰੂਪੇ ਦੇ ਪਿੰਡ ਤੋਂ। [4]ਗੁਰਾਂ ਲਈ ਛੋਤੀ ਘੜਕੇ ਤਿਆਰ ਕਰਦੇ ਹਨ। *ਏ ਥੇ ਗੁਰਦੁਆਰਾ ਹੈ,ਜ਼ਿਲਾ ਹਿਸਾਰ ਹੈ। †ਏਥੇ ਜੰਡ ਹੈ ਯਾਦਗਾਰੀ, ਗੁਰਦਵਾਰਾ ਨਹੀਂ ਹੈ। ‡ਏਥੇ ਗੁਰਦਵਾਰਾ ਹੈ। ਰਿਆਸਤ ਪਟਿਆਲਾ ਹੈ। §ਏਥੇ ਗੁਰਦਵਾਰਾ ਹੈ। ¶ਏਥੇ ਇਕ ਬੰਦੀਛੋਰ ਵਾਕਿਆ ਹੋਯਾ ਹੈ ਜੋ ਤਵਾ: ਖਾਲਸਾ ਨੇ ਦਿੱਤਾ ਹੈ ਤੇ ਜੋ ਸੀਨੇ ਬਸੀਨੇ ਬੀ ਆਇਆ ਹੈ, ਜੋ ਕਵੀ ਜੀ ਨੂੰ ਨਹੀਂ ਮਿਲਿਆ। ਖੁਡਾਲੇ ਦੇ ਹਾਕਮ ਨੇ ਗੁਲਾਬ ਸਿੰਘ (ਸੁਨਿਆਰਾ) ਇਸ ਕਰਕੇ ਕੈਦ ਕਰ ਰਖਿਆ ਸੀ ਕਿ ਉਹ ਆਪਣੀ ਏਟੀ ਉਸ ਨੂੰ ਨਹੀਂ ਦੇਂਦਾ ਸੀ। ਕਾਕੀ ਨੂੰ ਸੰਗਤ ਨੇ ਛੁਪਾ ਰਖਿਆ ਸੀ। ਗੁਰੂ ਜੀ ਪਾਸ ਸੰਗਤ ਵਲੋਂ ਫਰਿਆਦ ਪਹੁੰਚੀ, ਆਪ ਨਿਰਭੈ ਸ਼ੇਰ ਵਾਂਗ ਖੁਡਾਲੇ ਜਾ ਪਹੁੰਚੇ, ਸਿੰਘ ਨੂੰ ਕੈਦੋਂ ਕੱਢਿਆ ਤੇ ਹਾਕਮ ਨੂੰ ਆਪਣੇ ਆਤਮ ਬਲ ਨਾਲ ਸਿੱਧੇ ਰਾਹ ਪਾਕੇ ਨੇਕ ਆਦਮੀ ਬਣਾ ਦਿੱਤਾ ਤੇ ਕੁਕਰਮਾਂ ਤੋਂ ਖਲਾਸੀ ਬਖਸ਼ੀ।ਐਉਂ ਕਾਕੀ ਦਾ ਧਰਮ ਬਚਾਇਆ ਤੇ ਸਿੰਘ ਦੀ ਬੰਦ ਛੁਡਾਈ। ਵਿਸਥਾਰ ਲਈ ਦੇਖੋ 'ਸ੍ਰੀ ਗੁਰ ਕਲਗੀਧਰ ਚਮਤਕਾਰ' ਦਾ 'ਖੁੱਲ੍ਹਾਂ ਦਾ ਦਾੜਾ' ਨਾਮੇ ਪ੍ਰਸੰਗ।

ਪਾਇੰਦ ਪਾਇ ਬਨਾਵੈਂ[1]। ਨਿਸ ਮਹਿ ਗੁਰ ਕੇ ਤਰੇ ਛਸਾਵੈਂ ॥ ੨੦ ॥ ਥਿਰ ਹੈ ਕ੍ਰਿਤਿਕ ਸਮੈਂ ਮਹਿ ਫੇਰ। *ਪਿਖਨੇ ਪਰਾਵਾ[2] ਊਚ ਬਡੇਰ। ਤਿਸ ਪਰ ਚਢਿ ਭਲ ਸਿੰਘ ਹਕਾਰਾ । 'ਆਉ ਦਿਖਾਵਹਿ ਦੇਸ਼ ਉਦਾਰਾ ॥ ੨੧ ॥ ਜੋ ਤੁਝ ਕੋ ਦੇਨੋ ਹਿਤ ਰਾਜ । ਕਰਹਿਂ ਦਖਾਵਨ ਸਕਲ ਸਮਾਜ' । ਮੁਖ ਮੁਰ-ਝਾਨੇ ਤਬਹਿ ਉਚਾਰੇ। 'ਜਥਿ ਚਲਿ ਹੈਂ ਤਥਿ ਲੇਹਿਂ ਨਿਹਾਰੇ' ॥੨੨॥ ਛੂਟਿ ਗਯੋ ਧੀਰਜ ਜਿਸ ਕੇਰਾ। ਮੋਹ ਸਦਨ ਗਨ ਗ੍ਰਾਮ ਬਡੇਰਾ। ਪੁਨ ਪ੍ਰਭੁ ਆਨਿ ਪਲੰਘ ਪਰ ਬਿਰੇ। ਔਰ ਨਿਕਟ ਸਭਿ ਬੈਠਨ ਕਰੇ ॥ ੨੩ ॥ ਰਾਮ ਸਿੰਘ ਕਰ ਜੋਰਿ ਉਚਾਰਾ। ਭ੍ਰਾਤਾ ਢਤੇ ਸਿੰਘ ਹਿਤ ਥਾਰਾ[3]। 'ਖੁਸ਼ੀ ਕਰਹੁ ਇਹ ਸਦਨ ਸਿਧਾਵੈ। ਸਕਲ ਕਾਰ ਪਾਛੇ ਨਿਬਹਾਵੈ' ॥ ੨੪ ॥ ਸੁਨਿ ਗੁਰ ਭ ਹਸੋ 'ਹਮਹੁ ਸਭਿ ਜਾਨੀ । ਬਾਨੀ ਤੂੰ ਭਾਖਤਿ ਛਲ ਸਾਨੀ। ਢਤੇ ਸਿੰਘ ਪੈਂ ਜਾਨ ਨ ਦੈ ਹੈਂ । ਨਹੀਂ ਆਪ ਭੀ ਸੋਗ ਸਿਧੈ ਹੈਂ[4] ॥ ੨੫ ॥ ਹਮ ਕਨਾ ਦੈਹੈਂ,ਭੇਜ ਦੇਹੁ ਪਾਛੇ। ਕਰਹਿਂ ਕਪਟ ਤੁਝ ਹੋਇ ਨ ਆਛੇ'। 'ਪ੍ਰਭੂ ਜੀ ! ਨਹਿਂ ਰਿਸ ਰਿਦੈ ਕਰੀਜੈ। ਬਿਨ ਨਰ ਸਦਨ ਨਹੀਂ ਨਿਬਹੀਜੈ' ॥ ੨੬ ॥ ਇਮ ਕਹਿ ਢਤੇ ਸਿੰਘ ਕੋ ਮੋਰਾ। ਕਾਚੇ ਲੋਕਨ ਧੀਰਜ ਡੋਰਾ। ਖਾਨ ਪਾਨ ਕਰਿ ਦਿਵਸ ਬਿਤਾਯੋ। ਸੰਧਯਾ ਸਮੈ ਤਿਮਰ ਗਨ ਛਾਯੋ ॥ ੨੭ ॥ ਭਲ ਸਿੰਘ ਕੈ ਕਨ ਦੋਨਹੁ ਉਤਰੈ[5]। ਹਿਤ ਤਕਦਾਈ ਗੁਰ ਢਿਗ ਧਰੈ। ਸੁੰਦਰ ਖੰਡਾ ਦਯੋ ਟਿਕਾਈ। ਬਾਦੀ ਸੋਗ ਮੰਢ ਕੋ ਲਾਈ[6] ॥ ੨੮ ॥ ਨਿਸ ਜਥਿ ਭਈ ਅਧਿਕ ਅੰਧਕਾਰਾ। ਹਿਤ ਭਾਜਨ ਕੋ ਕੀਨਸ ਤਮਾਰਾ। ਗੁਰ ਡੋਰੇ ਕੀ ਕਰੀ ਪ੍ਰਦੱਛਨ। ਦੋਇ ਬਾਰ ਫਿਰਿ ਨੀਠ† ਬਿਲੱਛਨ ॥ ੨੯ ॥ ਪੁਨ ਫਿਰਿਬੋ ਕੀ ਧੀਰ ਨ ਰਹੀ : ਨਮੋ ਕਰੀ ਕਰ ਜੋਰੇ ਤਹੀਂ। ਘਰਬਾਰੀ ਦਰਬਾਰੀ ਦੋਨ[7]। ਚਢਿ ਕਰਿ ਭਾਜਿ ਹਟਨੋ ਥਲ ਤੋਨ[8] ॥ ੩੦ ॥ ਸੰਗ

[1]ਭਲਾਕੇ (ਚੰਗੀ) ਪਾਇੰਦ ਪਾਂਵਦੇ ਹਨ। [2]ਆਵਾ। [3]ਦਾ ਹਿਤ ਧਾਰਿਆ । [4]ਫਤੇ ਸਿੰਘ ਨੂੰ ਜਾਣ ਨਹੀਂ ਦਿਆਂਗੇ ਮਤਾਂ ਤੂੰ ਭੀ ਨਾਲ ਹੀ ਨਾ ਚਲਾ ਜਾਏਂ। (ਅ) ਸਾਡੇ ਨਾਲ ਨਾ ਤੂੰ ਫਤੇ ਸਿੰਘ ਨੂੰ ਜਾਣ ਦੇਣਾ ਹੈ ? ਨਾਂਹੀ ਆਪ ਨਾਲ ਜਾਏਂਗਾ। [5]ਦੋਵੇਂ ਕੜੇ ਉਤਾਰਕੇ। [6]ਮੰਜੇ ਦੀ ਬਾਹੀ ਨਾਲ ਬਾਂਹ ਲਾਕੇ (ਟੇਕਾ ਰਖਿਆ) । (ਅ) ਗੁਰੂ ਜੀ ਦੇ ਪਲੰਘ ਦੇ ਨਾਲ ਬਾਂਹ ਲਾਕੇ (ਟੇਕਾ)। [7]ਪਿਛੇ ਅੰਸੂ ੩੨ ਅੰਕ ੧੧ ਵਿਚ ਦੋ ਦੀਵਾਨ, ਦਰਬਾਰੀ ਸਿੰਘ ਤੇ ਉਸ ਦਾ ਭਾਈ ਘਰਬਾਰੀ ਸਿੰਘ, ਦੱਸੇ ਹਨ। ਏਥੇ ਐਉਂ ਅੱਖਰ ਪਏ ਹਨ ਕਿ ਮਾਨੋਂ ਭੱਲੇ ਨੂੰ ਹੀ ਦਰਬਾਰੀ ਤੇ ਘਰਬਾਰੀ ਕਹਿ ਰਹੇ ਹਨ, ਪਰ ਅੰਸੂ ੩੨ ਅੰਕ ੧੧ ਪ੍ਰਸੰਗ ਵਿਉਂ ਠੀਕ ਜਾਪਦਾ ਹੈ ਕਿ ਘਰਬਾਰੀ ਤੇ ਦਰਬਾਰੀ ਜੋ ਦੋਵੇਂ ਭਰਾ ਸਨ ਭੱਲੇ ਦੇ ਨਾਲ ਹੀ ਭੱਜ ਗਏ। [8]ਉਸ ਥਾਂ ਤੋਂ।

*ਸਾਖੀ ਪੋਥੀ ਦੀ ਸਾਖੀ ਹੀ ਚੱਲ ਰਹੀ ਹੈ। †ਪਾਃ—ਦੀਨ।

ਬਿਰਾੜ ਬਹੁਤ ਹਟਿ ਆਏ।ਇਕ ਸੋਢੀ ਕੋ ਭੀ ਸੰਗ ਲਯਾਏ। ਜਾਮ ਜਾਮਨੀ ਤੇ ਪ੍ਰਭੁ ਜਾਗੇ । ਸੌਚ ਸ਼ਨਾਨ ਕਰਨ ਕੋ ਲਾਗੇ ॥ ੩੧ ॥ ਚਾਰ ਘਰੀ ਕੋ ਅੰਮ੍ਰਿਤ ਵੇਲੇ । ਬਸਤ੍ਰ ਸ਼ਸਤ੍ਰ ਪਹਿਰੇ ਸਤਿ ਲੇ ਲੇ । ਬਹੁਰ ਕਹਯੋ 'ਭਲ ਸਿੰਘ ਕੋ ਲਯਾਵੋ । ਹਮ ਢਿਗ ਬੈਠੇ, ਜਾਇ ਸੁਨਾਵੋ' ॥੩੨॥ ਦਲ ਮਹਿ ਰਹੈ ਬੋਨਵਾ ਏਕ। ਹਿਤ ਦਰਸ਼ਨ ਕੋ ਜਲਧ ਬਿਬੇਕ[1] । ਦੇਤਿ ਪਦਾਛਨਾ ਜਬਿ ਭਜ ਗਯੋ[2] । ਨੀਕੀ ਰੀਤਿ ਨਿਹਾਰਤਿ ਭਯੋ ॥ ੩੩.॥ ਤਿਨ ਗੁਰ ਸਨਮੁਖ ਗਿਰਾ ਉਚਾਰੀ। 'ਕਿਤ ਦਰਬਾਰੀ ਕਿਤ ਘਰਬਾਰੀ। ਭੱਲਾ ਕਹਾਂ ਨਿਮੱਲਾ ਮੱਲ[3] ਰਹਯੋ ਸੰਗ ਅੱਲਾ ਹੀ ਅੱਲਾ ॥ ੩੪ ॥ ਕਹਿ ਸਿਖ ਕਪਟੀ ਬੇਖ ਕੁਚਾਲੀ[4] । ਅੰਤ ਸਮੈਂ ਨਿਬਹੈ ਨਹਿਂ ਨਾਲੀ । ਤਜੋਂ ਹੀ ਭੱਲਾ ਕੂੜ ਕੁਚੱਲਾ[5] । ਰਹਯੋ ਏਕ ਅੱਲਾ ਹੀ ਅੱਲਾ ॥ ੩੫ ॥ ਨਿਭ ਹੈ ਕੂੜ ਨ ਸੱਚ ਅਗਾਰੀ[6] । ਫਸੇ ਮੋਹ ਸੁਤ ਬੰਧਪ ਨਾਰੀ । ਭਾਗਯੋ ਭੱਲਾ ਤਾਉ ਨ ਝੱਲਾ[7]। ਸੰਗ ਰਹਯੋ ਅੱਲਾ ਹੀ ਅੱਲਾ[*]'॥੩੬॥ਸੁਨਿ ਗੁਰ ਕਹਯੋ 'ਜਾਹੁ ਵੇ ਭੱਲਾ ! ਆਪਹਿ ਭਾਗਯੋ ਉਰ ਬਰਬੱਲਾ[8] । ਮਾਂਗਤਿ ਰਹਤਿ ਸਦਾ ਥਲ ਤੀਰ[9] । ਕਹਾਂ ਪਰੀ ਤੋਰੇ ਪਰ ਭੀਰ' ॥ ੩੭ ॥ ਇਕ ਦਿਸ਼ਿ ਦੇਖਤਿ ਪ੍ਰਭੁ ਉਚਾਰਾ। 'ਇਤੇ ਕੌਨਸੇ ਕੀਅਸਿ ਤਮਾਰਾ ?'[10]। ਸਿੰਘ ਮਝੈਲ ਅਹੀਮੀ ਏਕ। ਸੁਨਿ ਬੋਲਯੋ ਸੰਗ ਜਲਧਿ ਬਿਬੇਕ ॥ ੩੮ ॥ 'ਸਤਿ ਮਲਵਈ ਭਾਜਿ ਕੈ ਗਏ। ਮਾਝੇ ਕੋ ਮਾਝੇ ਢਿਗ ਥਏ'[11]।ਕਹਯੋ ਗੁਰੂ 'ਮਝੈਲ ਨਹਿਂ ਮਾਝੇ।ਦੇਸ਼ ਮਾਲਵੇ ਕੇ ਹੁਇ ਲਾਝੇ' ॥ ੩੯ ॥ ਬਹੁਰ ਚਵਨ ਤਮਾਰੀ ਕਰਿਵਾਈ । ਜ਼ੀਨ

---

[1]ਭਾਵ ਸ਼੍ਰੀ ਗੁਰੂ ਜੀ ਦਾ। [2]ਜਦੋਂ (ਭੱਲਾ) ਭੱਜ ਗਿਆ ਸੀ। [3]ਭੱਲਾ ਕਿੱਥੇ ਉਸ ਦੇ ਮੱਲਾਂ (ਸੂਰਮਿਆਂ) ਵਿਚੋਂ ਭੀ ਕੋਈ ਸ਼ੂਰਮਾ ਨਹੀਂ ਜੋ ਰਿਹਾ। (ਅ) ਮੱਲਾਂ ਵਿਚੋਂ ਨਾਂ ਮੱਲ ਭਾਵ ਬੀਰਾਂ ਵਿਚੋਂ ਕਾਇਰ। (ਏ) ਨਾ ਮੱਲਣੇ ਜੋਗ ਥਾਂ (ਆਪਣਾ ਪਿੰਡ) ਜਾ ਮਲਿਆ ਸੂ। (ਸ) ਵਿਸ਼ੇਸ਼ ਕਰਕੇ ਮੇਲ ਮੱਲ ਲਈ ਸੂ, ਆਪਣਾ ਮੁਕਾਲਾ ਕੀਤਾ ਸੂ। [4]ਭਾਵ ਆਪ ਨੂੰ ਕਹਿੰਦੇ ਤਾਂ ਹਨ ਕਿ ਅਸੀਂ ਸਿੱਖ ਹਾਂ ਪਰ ਹਨ ਕਪਟੀ ਤੇ ਕੁਚਾਲੇ ਵੇਸ਼ ਵਾਲੇ।(ਅ)ਪਰ ਭੇਖ ਕਪਟੀ ਤੇ ਰੀਤ ਮਾੜੀ ਹੈ। [5]ਕੂੜੀ ਚਾਲ ਚਲ ਗਿਆ। (ਅ) ਕੂੜਾ ਤੇ ਕੁਚਾਲ ਵਾਲਾ। [6]ਸੱਚ ਦੇ ਅੱਗੇ ਕੂੜ ਨਹੀਂ ਨਿਭਦਾ। [7]ਕਸੌਟੀ ਦਾ ਤਾਉ ਨਹੀਂ ਸਹਾਰਿਆ ਸੂ। [8]ਰਿਦਾ ਕੰਬ ਗਿਆ। [9]ਸਾਡੇ ਪਾਸ ਥਾਂ। [10]ਇਧਰ ਕਿਸ ਨੇ ਤਿਆਰੀ ਕੀਤੀ ਹੈ। [11]ਮਾਝੇ ਦੇ ਮਾੜੇ ਸਿੱਖ ਦਿਸਚਿਤ ਹਨ।

[*]ਸਿੱਖ ਵਾਰਤਾ ਇਸ ਤਰ੍ਹਾਂ ਪਰ ਭੀ ਹੈ ਕਿ ਗੁਰੂ ਜੀ ਦੇ ਭਲ ਸਿੰਘ ਨੂੰ ਅਵਾਜ਼ ਮਾਰਨੇ ਪਰ ਬੋਨਵਾ ਨੇ ਅਵਾਜ਼ ਦਿੱਤੀ, 'ਨਾਂ ਭੱਲਾ ਨਾ ਮੱਲਾ, ਗੁਰੂ ਵਿਚ ਦਿਯੱਲਾ'। ਤਾਂ ਸਤਿਗੁਰੂ ਬੋਲੇ 'ਗੁਰ ਨਾਲ ਅੱਲਾ, ਬੁਰੂ ਕਦੇ ਨ ਕੱਲਾ'।

ਪਾਇ ਹਯ ਲੀਨ ਅਨਾਈ*। ਗਏ ਕੋਸ ਦ੍ਵਾਦਸ਼ ਕਿਯ ਡੇਰਾ। ਨੌਹਰ† ਨਗਰ ਬਸਹਿ ਬਹਤੇਰਾ॥ ੪੦॥ ਸੈਨਾ ਸਹਿਤ ਵਹੀਰ ਬਿਸਾਲਾ। ਆਨਿ ਸਿਵਰ ਸਭਿਹੂੰ ਤਹਿਂ ਘਾਲਾ। ਸਤਿਗੁਰ ਬੈਠੇ ਸਹਿਜ ਸੁਭਾਇ। ਏਕ ਸਿੰਘ ਪੁਰਿ ਬੀਚ ਪਠਾਇ॥੪੧॥'ਕਿਸ਼ਨਲਾਲ ਦਿਜ ਇਹ ਥਲ ਧਾਮੂ[1] ਲਯਾਉ ਬੁਲਾਇ ਬੁਝਿਬੋ ਕਾਮੂ। ਜੋਤਿਸ਼ ਬਿੱਦ੍ਯਾ ਬਿਖੈ ਪ੍ਰਬੀਨ। ਪੂਰਬ ਦਿਸ਼ਿ ਪੁਰਿ ਮਹਿ ਘਰ ਚੀਨ'॥ ੪੨॥ ਸੁਨਿ ਗੁਰ ਤੇ ਤ੍ਰਭਛਿਨ ਸਿਖ ਗਯੋ। ਜਾਇ ਜੋਤਸ਼ੀ ਲਯਾਵਤਿ ਭਯੋ। ਆਸ਼ਿਖ ਬਾਦ ਦੀਨ ਢਿਗ ਬੈਸਾ। ਏਵ ਮਿਲਯੋ ਪੂਰਬ ਮਿਲਿ ਜੈਸਾ॥੪੩॥ ਸਤਿਗੁਰ ਭਾਖਯੋ 'ਪ੍ਰਸ਼ਨ ਪਛਾਨਹੁੰ[2]। ਕਿਮਹੁ ਬੁਲਾਯੋ ਜਾਨਿ ਬਖਾਨਹੁ'।ਸੁਨਿ ਪ੍ਰਭੁ ਤੇ ਦਿਜ ਲਗਨ ਬਿਚਾਰਾ। ਗ੍ਰਿਹ ਨਿਬਲਾਬਲ ਕੋ ਨਿਰਧਾਰਾ[3]॥ ੪੪॥ ਮੂਕ ਪ੍ਰਸ਼ਨ[4] ਕੋ ਭਲੇ ਪਛਾਨਾ। ਪੁਨ ਸਤਿਗੁਰ ਕੋ ਸੰਗ ਸਖਾਨਾ। 'ਰਾਵਰ ਕੋਰ ਮਨੋਰਥ ਜੋਊ। ਮਿਲਿਬੇ ਹਿਤ ਤੁਰਕੇਸ਼ੁਰ ਸੋਊ'॥ ੪੫॥ ਪੁਨ ਗੁਰ ਕਹਯੋ 'ਤਾਂਹਿ ਸਨ ਮੇਲਾ। ਹੋਇ ਕਿ ਨਹੀਂ ਬਤਾਉ ਸੁਹੇਲਾ?' ਸੁਨਿ ਦਿਜ ਨੇ ਕਰਿ ਗਣਤ ਬਿਚਾਰਾ। ਗ੍ਰਿਹ ਅਰੁ ਲਗਨ ਸਕਲ ਨਿਰਧਾਰਾ॥੪੬॥ 'ਸ੍ਰੀ ਗੁਰ ਤੁਮਰੋ ਮੇਲ ਨ ਬਨੈ। ਢਿਗ ਨ ਪਹੁੰਚਹੁ ਤਿਹ ਮ੍ਰਿਤੁ ਹਨੈ[5]। ਤਿਸਕੋ ਪੁੱਤ੍ਰ ਹੋਇ

---

[1]ਇਸ ਥਾਂ ਕਿਸ਼ਨ ਲਾਲ (ਜੋਤਸ਼ੀ) ਦਾ ਘਰ ਹੈ। [2]ਪ੍ਰਸ਼ਨ ਲਗਾਓ। [3]ਬਲੀ ਤੇ ਨਿਰਬਲ ਗ੍ਰਹ ਨੂੰ ਨਿਰਨੇ ਕੀਤਾ। (ਅ) ਚੰਦ੍ਰਮਾਂ ਦਾ ਬਲ ਪਿਆ ਕਿ ਬਲ ਘਟਿਆ ਆਦਿ ਵਿਚਾਰ ਕੀਤੀ। [4]ਉਹ ਪ੍ਰਸ਼ਨ ਜੋ ਬੋਲੇ ਬਿਨਾਂ ਮਨ ਵਿਚ ਕੀਤਾ ਜਾਏ। [5](ਤੁਸੀਂ ਅਜੇ) ਨੇੜੇ ਨਹੀਂ ਪਹੁੰਚੋਗੇ ਕਿ ਤੁਸਨੂੰ ਮੌਤ ਮਾਰ ਲਵੇਗੀ।

*ਕਿਤਨਾ ਵਿਸ਼ਾਲ ਤੇ ਕਮਾਲ ਦਾ ਹਿਰਦਾ ਹੈ ਜੋ ਕਿਸੇ ਮੁਸੀਬਤ ਤੋਂ ਬੀ ਆਪਣੇ ਜਾਂਞੀਏ ਤੋਂ ਨਹੀਂ ਮੁੜਦਾ ਤੇ ਮਨ ਦਿਲਬ੍ਰਦੀਂ ਕਿਤੇ ਨਹੀਂ ਖਾਂਦਾ। ਕਿੰਨੇ ਪਿਆਰ ਵਾਲੇ ਭਰੋਸੇ ਯੋਗ ਸਰਦਾਰ ਸਨ ਜੋ ਵਜ਼ੀਦੇ ਨੂੰ ਲਿਖਦੇ ਸਨ ਕਿ ਗੁਰੂ ਜੀ ਦੇ ਨਾਲ ਲੜਾਂ ਮਰਾਂਗੇ ਓਹ ਵੀ ਸਾਥ ਛੱਡੀ ਜਾਂਦੇ ਹਨ, ਪਰ ਗੁਰੂ ਜੀ ਦਾ ਹਿਰਦਾ ਅਹਿੱਲ ਹੈ, ਸਭ ਕੁਝ ਝੱਲਦਾ ਹੈ ਤੇ ਆਪਣੇ ਪਰਪੱਕ ਦਿੰਦੀਏ ਤੇ ਟੁਰੀ ਜਾ ਰਿਹਾ ਹੈ। ਚੰਗੇ ਚੰਗੇ ਸੂਰਮੇ ਐਸੇ ਸਮਿਆਂ ਤੇ ਦਿਲ ਛੱਡ ਬੈਠਦੇ ਹਨ। ਸੀਜ਼ਰ ਵਰਗੇ ਅਜਿੱਤ ਸੂਰਮੇ ਨੇ ਆਪਣੇ ਕਾਤਲਾਂ ਵਿਚ ਆਪਣੇ ਪਿਆਰੇ 'ਬ੍ਰੂਟਸ' ਨੂੰ ਤੱਕਕੇ ਤਾਣ ਛੱਡ ਦਿੱਤਾ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖਸੀਅਤ ਨਾ ਕੇਵਲ ਹਿੰਦ ਵਿਚ ਬਲਕਿ ਜਗਤ ਵਿਚ ਅਦੁਤੀ ਸ਼ਖਸੀਅਤ ਹੈ ਜੋ ਕਿਤੇ ਦਿਲ ਨਹੀਂ ਛਡਦੀ।

†ਸਰਸੇ ਤੋਂ ਵੀਹ ਕੁ ਕੋਸ ਪਰ ਹਿਠਾੜ ਨੂੰ ਹੈ, ਗੁਰਦਵਾਰਾ ਏਥੇ ਹੈ, ਛੀਨ ਤਲਾਈ ਪਰ, ਜਿਥੇ ਗੁਰੂ ਜੀ ਨੇ ਮੁਕਾਮ ਕੀਤਾ ਸੀ।

ਬਹੁ ਦੀਨ। ਮਿਲੈ ਆਪਕੋ[1] ਮੈਂ ਮਨ ਚੀਨ' ॥੪੭॥ਸੁਨਿ ਸਤਿਗੁਰ ਦਿਜ ਕੋ ਬਚ ਸਾਚੇ*। ਭਏ ਪ੍ਰਸੰਨ ਕ੍ਰਿਪਾ ਰਸ ਰਾਚੇ। ਕਰਨੋ ਬਿਲੋਕਨ ਤਿਹ ਜਿਸ ਕਾਲਾ। ਕਰਿ ਦੀਨ ਸੋ ਬਿੱਪ ਨਿਹਾਲਾ[2] ॥ ੪੮ ॥ ਮਹਿਮਾ ਜਾ ਨ ਪਰਨਿ ਪਗ ਚਾਹਾ। ਕਰਨੋ ਹਟਾਵਨਿ ਸ਼ੀ ਪ੍ਰਭੁ ਤਾਂਹਾ। ਕਹਤਿ ਭਯੋ 'ਦ੍ਵੈ ਘਰੀ ਦਰਸ ਤੇ। ਕਰਨੋ ਕ੍ਰਿਤਾਰਥ ਮਹਾਂ ਹਰਸ਼ ਤੇ ॥ ੪੯ ॥ ਜਹਿੰ ਤੁਮ ਮਾਸ ਬਰਸ ਲਗਿ ਬਾਸੋ।ਤਹਾਂ ਹਜ਼ਾਰਹੁੰ ਸੁਮਤਿ ਪ੍ਰਕਾਸ਼ੋ'।ਸੁਨਿ ਗੁਰ ਕਹਨੋ 'ਨ ਸ਼ਰਧਾ ਹੋਈ। ਯਾਂਤੇ ਭਯੋ ਕ੍ਰਿਤਾਰਥ ਕੋਈ[3] ॥ ੫੦ ॥ ਇਸੀ ਬਾਤ ਪਰ ਸੁਨਹੁੰ ਕਹਾਨੀ। ਭਰਿ ਜਹਾਜ ਲੇ ਸੌਜ ਮਹਾਨੀ। ਗਯੋ ਬਨਕ ਟਾਪੂ ਮਹਿੰ ਤਹਾਂ। ਗਊ ਮਹਿਖ ਪ੍ਰਾਪਤਿ ਨਹਿੰ ਜਹਾਂ ॥ ੫੧ ॥ ਇਕ ਗੌ ਇਨ੍ਹੈ ਜਹਾਜ ਚਢਾਈ। ਪੈ ਪੀਵਨ ਹਿਤ[4] ਨਿਕਟ ਰਖਾਈ। ਪਾਯਹੁ ਟਾਪੂ ਮਹਿੰ ਬਿਵਹਾਰ। ਤਹਿੰ ਇਕ ਬਨਕ ਸਖਾ ਕਿਯ ਪਸਾਰ ॥ ੫੨ ॥ ਤਿਨ ਅਪਨੇ ਘਰ ਕਰਨੋ ਅਹਾਰਾ। ਆਦਰ ਸਹਿਤ ਅਚਾਇ ਉਦਾਰਾ। ਤਿਸਨੇ ਇਸ ਕੋ ਬੋਲਿ ਪਠਾਯੋ। ਪਾਇਸ ਭੋਜਨ ਭਲੇ ਖੁਵਾਯੋ ॥ ੫੩ ॥ ਪ੍ਰਥਮ ਨ ਅਚੀ ਸੁ ਅਚਰਜ ਭਯੋ[5]।–ਇਹ ਕਸ਼ਾ ਅਹੈ?–ਸੁ ਬੂਝਨਿ ਕਯੋ।–ਸੋ ਮੁਝ

[1]ਭਾਵ ਆਪ ਨੂੰ ਨਿੰਮ੍ਰਤਾ ਸਹਿਤ ਮਿਲੇਗਾ। [2]ਭਾਵ ਜੀਅਦਾਨ ਦਿੱਤਾ। [3]ਭਾਵ ਵਿਰਲਾ ਵਿਰਲਾ ਕ੍ਰਿਤਾਰਥ ਹੋਇਆ ਹੈ। [4]ਦੁੱਧ ਪੀਣ ਲਈ। [5]ਭਾਵ ਖੀਰ ਪਹਿਲੇ ਨਹੀਂ ਸੀ (ਕਦੇ)ਖਾਧੀ ਹੋਈ।

*ਅਸਲ ਵਿਚ ਜੋਤਿਸ਼ ਵਿਚ ਟੇਕ ਧਾਰਨੀ ਗੁਰਮਤ ਵਿਚ ਮਨ੍ਹਾਂ ਹੈ ਤੇ ਸ਼੍ਰੀ ਗੁਰੂ ਜੀ ਦੀ ਬਾਬਤ ਇਹ ਸਾਖੀ ਜੋਤਿਸ਼ ਪੁੱਛਣ ਵਾਲੀ ਉਨ੍ਹਾਂ ਦੀ ਰਚਨਾ ਨਾਲ ਨਹੀਂ ਮਿਲਦੀ, ਯਥਾ:– "ਬਿਨ ਏਕ ਨਾਮੁ ਇਕਿ ਚਿੱਤ ਲੀਨ। ਫੋਕਟ ਸਰਬ ਧਰਮਾ ਬਿਹੀਨ ॥" ਤਥਾ–"ਫੋਕਟ ਕਰਮ ਲਖੇ ਸਭ ਧਰਮਾ। ਇਨ ਤੇ ਸਰਤ ਨ ਕੋਊ ਕਰਮਾ" । ਤਥਾ–ਭਾਈ ਗੁਰਦਾਸ ਜੀ "ਪੂਛਤ ਨਾ ਜੋਤਕ ਨ ਬੇਦ ਬਿਤ ਵਾਚ ਕਛੂ ਸਿਹ ਓ ਨਖੱਤ੍ਰ ਕੀ ਨ ਸ਼ੰਕਾ ਉਰਧਾਰੀ ਹੈ" ਆਖ ਰਹੇ ਹਨ। ਹਾਂ, ਬ੍ਰਾਹਮਣ ਦੇ ਤਾਰਨ ਲਈ ਚੋਜ ਹੋਵੇ ਤਾਂ ਸੰਭਵ ਹੈ। ਫੇਰ ਗੁਰੂ ਜੀ ਨੂੰ ਕਵੀ ਜੀ ਅਨੇਕ ਥਾਈਂ ਅੰਤਰਜਾਮੀ ਕਹਿ ਆਏ ਹਨ। ਔਰੰਗੇ ਦੀ ਮੌਤ ਬਾਬਤ ਪਤਾ ਹੈ, ਪੱਤ੍ਰ ਘੱਲ ਚੁਕੇ ਤੇ ਦੱਸ ਚੁਕ ਹਨ ਕਿ ਉਸ ਦਾ ਅੰਤ ਨੇੜੇ ਹੈ। ਇਸੇ ਐਨ ਦੇ ਅੰਸ਼ ੩੮ ਅੰਕ ੨੦ ਵਿਚ ਤਾਰਾ ਆਜ਼ਮ ਰਾਜ ਦਾ ਸੁਖ ਨਹੀਂ ਪਾਏਗਾ, ਭਵਿੱਖਤ ਦੀ ਗੱਲ ਗੁਰੂ ਜੀ ਆਪ ਦੱਸ ਰਹੇ, ਕਵੀ ਜੀ ਨੇ ਲਿਖੇ ਹਨ। ਸਾਖੀ ਪੋਥੀ ਦੇ ਨੇਹਰ ਦੇ ਪ੍ਰਸੰਗ ਵਿਚ ਜੋਤਸ਼ੀ ਦੀ ਸਾਖੀ ਨਹੀਂ ਹੈ, ਸੋ ਇਹ ਇਕ ਚੋਜ ਮਾਤ੍ਰ ਹੈ ਜੋ ਹਾਸ੍ਯ ਰਸ ਦੇ ਕਮਾਲ ਵਾਲੇ ਅਵਤਾਰਾਂ ਵਿਚ ਸੁਤੇ ਹੁੰਦਾ ਹੈ। 'ਸੁਨਿ ਸਤਿਗੁਰ ਦਿਜ ਕੋ ਬਚ ਸਾਚੇ' ਵਿਚ ਜੋਤਸ਼ੀ ਦੇ ਬਚਨ ਨੂੰ ਸੱਚਾ ਜਾਣ ਰਹੇ ਵਿਚ ਕਵੀ ਜੀ ਦੱਸ ਰਹੇ ਹਨ ਕਿ ਗੁਰੂ ਜੀ ਨੂੰ ਹੋਣਹਾਰ ਦਾ ਪਹਿਲੋਂ ਹੀ ਪਤਾ ਸੀ, ਨਹੀਂ ਤਾਂ ਉਸ ਦੇ ਕਹਿਣ ਨੂੰ 'ਸੱਚੇ' ਕਿਸ ਤਰ੍ਹਾਂ ਪਰਖ ਲੈਂਦੇ। ਔਰੰਗਾ ਅਜੇ ਜੀਉਂਦਾ ਸੀ, ਗੁਰੂ ਜੀ ਉਸ ਦੀ ਮ੍ਰਿਤੂ ਜਾਣਦੇ ਸੇ। ਪੰਡਤ ਦੇ ਕਹੇ ਨੂੰ ਤਾਂ ਹੀ ਪਰਖ ਲਿਆ।

ਏਹੁ ਕਰੈਂ ਹਮ ਨੀਤ। ਇਹ ਅਹਾਰ ਹਰਖਾਵਤਿ ਚੀਤਿ–॥੫੪॥ ਸੁਨਤਿ ਬਨਕ ਧੇਨੁ ਸੋ ਦੀਨਿ।–ਦੁਘਧ ਦੇਤਿ ਇਹ ਲੇਹੁ ਸੁ ਚੀਨ–।ਦੇ ਕੈ ਗਊ ਜਹਾਜ ਚਲਾਯੋ। ਅਪਨੇ ਦੇਸ਼ ਬਿਖੈ ਇਹ ਆਯੋ॥੫੫॥ ਸੋ ਲੈ ਗਯੋ ਧੇਨੁ ਗ੍ਰਿਹ ਓਰਾ। ਬਿਰ ਹੈ ਕਰਿ ਬਛਰੂ ਤਿਹ ਛੋਰਾ। ਸੋ ਬਨ ਚੋਸਨਿ ਲਾਗਨ ਜਬੈ। ਸੁਰਭੀ ਮੁਤ੍ਰ ਕਰਤਿ ਭੀ ਤਬੈ ॥ ੫੬ ॥ ਬਾਸਨ ਬਿਖੈ ਬਨਕ ਲੈ ਲੀਨ। ਗੀਧਨ ਕਰਿ ਪੁਨ ਖਾਵਨਿ ਕੀਨ। ਕੋਰਾ ਪਾਇ ਸ੍ਵਾਦ ਪਰ੍ਹਤਯੋ। –ਮੋ ਸੋਂ ਦਗ਼ਾ ਬਨਕ ਕਰਿ ਗਯੋ–॥ ੫੭ ॥ ਤਿਮ ਇਹ ਲੋਕ ਰਹੇ ਹਮ ਪਾਸ। ਜਾਨੀ ਜੁਗਤਿ ਨ ਸੁਮਤਿ ਪ੍ਰਕਾਸ।ਦੁਗਧ ਨ ਲੀਨਿ ਮੂਤ੍ਰ ਕੋ ਲਯੋ। ਹਮ ਪਰ ਦੋਸ਼ ਬਹੁਰ ਧਰਿ ਦਯੋ॥ ੫੮ ॥ ਮਿਲਨੋ ਬਨਕ ਸੋਂ ਜਥਿ ਨਰ ਗਯਾਤ।ਦੁਗਧ ਕਾਢਿਬੋ ਤਿਨ ਤਥਿ ਜਾਤ। ਬਾਂਤੇ ਕਿਨ ਕਿਨ ਬੁਰ ਮਤਿ ਧਾਰੀ। ਨਤੁ ਸਭਿ ਰਹੇ ਮੂਤ੍ਰ ਅਧਿਕਾਰੀ*’ ॥੫੯॥ ਸੁਨਿਕੈ ਦਿਜ ਅਨੰਦ ਉਰ ਧਾਰਨੋ। ‘ਧੰਨ ਧੰਨ ਸਤਿਗੁਰਨ,’ ਉਚਾਰਨੋ।ਤਤਛਿਨ ਗਯਾਤ ਪਾਇ ਘਰ ਗਯੋ। ਗੁਰ ਜਸੁ ਜਹਿਂ ਕਹਿਂ ਬਰਨਤਿ ਭਯੋ† ॥ ੬੦ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ ‘ਨੌਹਰ ਨਗਰ’ ਪ੍ਰਸੰਗ ਬਰਨਨੰ ਨਾਮ ਤੀਨਤ੍ਰਿੰਸਤੀਅੰਸੂ॥ ੩੩॥

੩੪. [ਨੌਹਰ ਵਿਖੇ ਮਰੇ ਕਬੂਤਰ ਜਿਵਾਏ। ਪਰਮ ਸ਼ਿਖ ਧਰਮ ਸ਼ਿਖ ਨੂੰ ਬਖਸ਼ਿਸ਼]।

ਦੋਹਰਾ ॥ ਸ਼੍ਰੀ ਸਤਿਗੁਰ ਪੂਰਨ ਪੁਰਖ ਦੇ ਦਿਜ ਕੋ ਦੀਨਾਰ।ਗੁਰਮਤਿ ਦੇ ਰੁਖਸਦ ਕਰਨੋ ਗਮਨਨੋਂ ਨਗਰ ਮਝਾਰ ॥੧ ॥ ਚੌਪਈ ॥ ਦਿਨ ਕੋ ਥ੍ਰੁਤੋ ਜਾਮ ਜਥਿ ਹੋਯੋ। ਮਾਦਕ ਸਮੈ ਭਯੋ ਜਥਿ ਜੋਯੋ।ਸੁੱਖਾ ਅਰੁ ਅਫੀਮ ਡਕਿ ਲੀਨਿ।ਸੌਚ ਸ਼ਨਾਨ ਭਲੇ ਤਥਿ ਕੀਨ ॥੨॥ਕੇਸ਼ ਸੁਧਾਰਿ ਜੁਜ਼ ਕੋ ਕਰਨੋ।

---

¹ਨਾਲੇ ਧਨ ਦਿੱਤਾ ਨਾਲੇ ਗੁਰਮਤ ਬਖਸ਼ੀ ਤਾਂ ਉਹ ਨਾਮਧਰੀਕ ਸਿੱਖ ਹੋਇਆ।

*ਏਥੇ ਕਵੀ ਜੀ ਆਪ ਦਰਸਾ ਰਹੇ ਹਨ ਕਿ ਮਹਾਂਬਲੀ ਸਤਿਗੁਰੂ ਗੋਬਿੰਦ ਸਿੰਘ ਜੀ ਦੀ ਸ਼ਖਸੀਅਤ ਨੂੰ, ਉਨ੍ਹਾਂ ਦੇ ਆਸ਼ੇ ਨੂੰ, ਪਿਆਰ ਨੂੰ ਕਿਸੇ ਨਹੀਂ ਪਛਾਤਾ। ਫਿਰ ਗਲਤ ਹੈ ਕਿ ਗੁਰੂ ਜੀ ਇਹ ਸਭ ਕੁਝ ਸਮਝਦੇ ਹੋਏ ਆਪਣੇ ਇੰਦੀਏ ਤੋਂ ਨਹੀਂ ਮੁੜੇ, ਕਦੇ ਇਹ ਕੌਤਕੀ ਦੇਖਕੇ ਹਾਰੇ ਨਹੀਂ। ਫਿਰ ਕਹਿਰ ਹੈ ਕਿ ਇਸ ਵੇਲੇ ਵੀ ਲੋਕ ਉਨ੍ਹਾਂ ਨੂੰ ਨਹੀਂ ਸਮਝ ਰਹੇ ਅਰ ਉਨ੍ਹਾਂ ਦੀਆਂ ਸਾਰੀਆਂ ਘਾਲਾਂ ਤੇ ਕੁਰਬਾਨੀਆਂ ਤੇ ਉਨ੍ਹਾਂ ਦੇ ਆਤਮ ਰੰਗ ਨੂੰ ਨਹੀਂ ਪਛਾਣ ਰਹੇ। ਉਨ੍ਹਾਂ ਨੂੰ ਛੱਡਕੇ ਮਾਮੂਲੀ ਅਕਲੀ ਝੰਦਿਆਂ ਤੇ ਦਿਖਲਾਕੀ ਘੋਟਾ ਘਾਣੀ ਵਾਲਿਆਂ ਤੇ ਨਾਮ ਮਾਤ੍ਰ ਕੁਰਬਾਨੀ ਵਾਲਿਆਂ ਦੇ ਬਚਨਾਂ ਤੇ ਲੇਖਾਂ ਅੱਗੇ ਉੱਘਸਾ ਰਹੇ ਹਨ।

†ਇਸ ਤੋਂ ਸਪਸ਼ਟ ਹੋ ਗਿਆ ਕਿ ਜੋਤਸ਼ੀ ਜੋਤਸ਼ ਜਾਣਦਾ ਸੀ ਆਤਮ ਅੰਧਕਾਰ ਵਿਚ ਸੀ। ਗੁਰੂ ਜੀ ਦੀ ਮਿਹਰ ਨਾਲ ਗਿਆਨ ਪ੍ਰਾਪਤ ਹੋਕੇ ਤੁਰਿਆ।

ਸੁੰਦਰ ਸ਼ਮਸ ਸੁ ਕੈਘਾ ਫਿਰਨੋ। ਪੈਚ ਬੈਧੇਜ ਅਨੂਠੇ ਪਾਗਹਿਂ।ਜ਼ੇਵਰ ਜੋਤਿ ਜਵਾਹਰਿ ਜਾਗਹਿਂ ॥੩॥ ਪਟ ਸੂਖਮ ਬਹੁ ਜਾਮਾ ਪਾਯੋ। ਜਿਸ ਮਹਿਂ ਸਭਿ ਸਰੀਰ ਝਲਕਾਯੋ। ਖੜਗ ਬਿਲੈਦ ਗਰੇ ਮਹਿਂ ਧਾਰਾ। ਧਾਰਾ ਖਰ ਲਗਿ ਹੇਮ ਸੁਧਾਰਾ[1] ॥ ੪ ॥ ਭਰਨੋ ਖਤੈਗਨਿ ਸੈਗ ਨਿਖੰਗ। ਕਟ ਸੋਂ ਕਸਨੋ ਸੁਲਾਘਕ ਜੰਗ। ਧਨੁਖ ਕਠੋਰ ਹਾਥ ਮਹਿਂ ਲਯੋ। ਤੁਮਾਰ ਤੁਰੰਗ ਅਨਾ-ਵਨ ਕਯੋ॥੫॥ *ਨਹੁਰ ਨਗਰ ਕੈ ਹੇਰਨਿ ਹੇਤੁ। ਗਮਨੇ ਸਤਿਗੁਰ ਬਨੇ ਸੁਚੇਤ। ਕੋਤਿਕ ਸਿੰਘ ਪਦਾਂਤੀ ਸਾਥ। ਜਾਇ ਪ੍ਰਵੇਸ਼ੇ ਪੁਰਿ ਮਹਿਂ ਨਾਥ ॥ ੬ ॥ ਪੂਰਬ ਜਹਿਂ ਚਬੂਤਰਾ ਚੌਰਾ। ਤਹਿਂ ਪਹੁੰਚੇ ਸੋਢੀ ਸਿਰਮੌਰਾ। ਕੁਛ ਸੋਪਾਨ ਉਚੇਰੋ ਥਾਨ। ਊਪਰ ਦੀਯੋ ਚਢਾਇ ਕਿਕਾਨ[2] ॥੭॥ ਥਲ ਊਚੇ ਚਢਿ ਕਰਿ ਥਿਰ ਥਏ। ਦੂਰ ਦੂਰ ਲਗਿ ਦੇਖਤਿ ਭਏ। ਦਾਸ ਸੁਰਾਹੀ ਦਾਰ[3]ਤਰੇ ਤੇ। ਚਢਨੋ ਧਾਇ ਕਰਿ ਏਕ ਧਰੇ ਤੇ ॥ ੮॥ ਪਹੁੰਚਨੋ ਚਹੈ ਗੁਰੂ ਕੇ ਪਾਸ। ਪਗ ਸੋਂ ਦਰਨੋ ਕਬੂਤਰ ਨਾਸ਼[4]। ਤਹਿਂ ਨਰ ਗਨ ਬੈਠੇ ਰਿਸ ਠਾਨੀ।'ਕਹਾਂ ਕਰਮ ਤੈਂ ਕੀਨਿ?'ਬਖਾਨੀ॥੯॥'ਰਹਿਂ ਚਬੂਤਰੇ ਤੋਮ[5] ਕਬੂ-ਤਰ। ਹਤਨੋ, ਪਿਖੇ ਬਿਨ ਦਯੋ ਪਗੂਤਰ[6]'। ਸਤਿਗੁਰ ਕਹਨੋ 'ਕਹਾਂ ਹੁਇ ਗਯੋ ? ਬਿਨਸਨ ਕੋ ਸਗਰੇ ਤਨ ਕਯੋ ॥ ੧੦ ॥ ਏਕ ਮਰੈ ਤੇ ਅਚਰਜ ਕਹਾਂ। ਹੋਨਹਾਰ ਪਰ ਰਿਸ ਕਨਾ ਲਹਾ'। ਸੁਨਿ ਸਭਿ ਬੋਲੇ 'ਭਲ ਤੁਮ ਆਏ। ਸਰਬ ਕਬੂਤਰ ਦੇਹੁ ਮਰਾਏ' ॥੧੧॥ ਸੁਨਿ ਗੁਰ ਕਹਨੋ 'ਜਿ ਅਸੋ ਮਨ ਆਈ। ਮਰਹਿਂ ਕਬੂਤਰ ਅਬਿ ਸਮੁਦਾਈ'। ਬਚਨ ਗੁਰੂ ਕੋ ਕਹਿਨੇ ਕਰਿਕੇ। ਜਿਤੇ ਕਬੂਤਰ ਗਿਰੇ ਸੁ ਮਰਿਕੈ ॥ ੧੨॥ ਹੁਤੋ ਹਜ਼ਾਰਹੁ ਕੀਰਨ ਥਾਨ[7]। ਹੇਰਿ ਹੇਰਿ ਨਰ ਭਏ ਹਿਰਾਨ।–ਇਹ ਅਜ਼ਮਤ ਜੁਤਿ ਪੁਰਖ ਬਿਸਾਲੇ। ਕਰੇ ਬਾਕ ਤੇ ਖਗ ਹਤਿ ਜਾਲੇ–॥੧੩॥ ਉਠਿ ਉਠਿ ਕਰਿ ਪਗ ਬੰਦਨ ਕਰੇ। 'ਛਿਮਹੁ ਭੂਲ ਪ੍ਰਤਿਕੂਲ ਜਿ ਉਚਰੇ। ਰਾਵਰ ਕੋ ਪ੍ਰਤਾਪ ਨਹਿਂ ਜਾਨਾ। ਅਬਿ ਜਾਨਾ ਜਬਿ ਬਾਕ ਬਖਾਨਾ॥੧੪॥ਮਰੇ ਕਬੂਤਰ ਦੇਹੁ ਜਿਵਾਇ। ਕਰਹਿਂ ਅਵੱਗਯਾ ਅਪਰ ਨ ਕਾਇ'। ਸੁਨਿ ਬਿਨਤੀ ਕਰਿ ਕ੍ਰਿਪਾ ਉਚਾਰੇ।'ਪਾਵਹੁ ਰੋਗ ਜੀਵਿ ਹੈਂ ਸਾਰੇ'॥੧੫॥ਦਾਨੇ ਆਨਿ ਬਿਖੇਰਨ ਕਰੇ।

---

[1](ਸਾਰੀ ਮੁੱਠ ਨੂੰ) ਫਲ ਸ਼ੁਰੂ ਹੋਣ ਵਾਲੀ ਥਾਂ ਤਕ ਸੋਨਾ ਲੱਗਾ ਹੈ। [2]ਘੋੜਾ। [3]ਜਲ ਦੀ ਸੁਰਾਹੀ ਰੱਖਣ ਵਾਲਾ। [4]ਮਰ ਗਿਆ। [5]ਬਹੁਤ। [6]ਪੈਰ (ਉਸਦੇ) ਉੱਤੇ ਦੇਕੇ। [7]ਹਜ਼ਾਰਾਂ ਨਾਲ ਥਾਂ ਪੂਰਨ ਸੀ। [ਸੰ:, ਕੀਰਣ=ਕੱਜਿਆ, ਫੈਲਿਆ, ਭਰਿਆ]। *ਸਾਖੀ ਪੋਥੀ ਦੀ ਸਾਖੀ ਹੈ।

ਉਠਿ ਪਾਰਾਵਤ[1] ਜੀਵਨ ਧਰੇ। ਬੀਨ ਬੀਨ ਚੋਗਾ ਨਿਜ ਖਾਵੈਂ। ਹੇਰਿ ਹੇਰਿ ਸਗਰੇ ਬਿਸਮਾਵੈਂ ॥ ੧੬ ॥ ਸਿਖ ਕੇ ਪੈਰਨ ਤੇ ਜੋ ਮਰਨੋ। ਸੋ ਨਹਿ ਜੀਯੋ ਰਹਨੋ ਧਰ ਪਰਨੋ। ਤਿਸ ਕੋ ਦੇਖਤਿ ਬਹੁਰ ਉਚਾਰੇ। 'ਇਸ ਪਰ ਕਨੋਂ ਨ ਕ੍ਰਿਪਾ ਨਿਜ ਧਾਰੇ?' ॥ ੧੭ ॥ ਸਿੰਘਨ ਭੀ ਕਹਿ 'ਇਸੋ ਜਿਵਾਵੋ'। ਪ੍ਰਭੁ ਫੁਰਮਾਇ 'ਚੋਗ ਇਸ ਪਾਵੋ'। ਲੇ ਕਰਿ ਸਿੱਖਨ ਤਿਸੈ ਅਗੋਰੇ। ਮੋਠ ਬਾਜਰੀ ਜਥਹਿ ਬਿਖੇਰੇ ॥੧੮॥ ਉਠਿ ਜੀਵਨੋ ਹੇਰਤਿ ਬਿਸਮਾਏ। ਲਗਾਇ ਉਪਾਇਨ ਸੀਸ ਨਿਵਾਏ। 'ਸ਼੍ਰੀ ਗੁਰ ਸੁਜਸੁ ਸੁਨਨੋਂ ਹਮ ਜੈਸੇ। ਦਰਸ਼ਨ ਕਰਨੋ ਆਪ ਕੋ ਤੈਸੇ' ॥੧੯॥ ਦੋਇ ਘਰੀ ਠਹਿਰੇ ਗੁਰ ਤਹਾਂ।ਪੁਨ ਗਮਨੇ ਬਜ਼ਾਰ ਬਡ ਜਹਾਂ। ਬਡੇ ਧਨਾਢ ਬਨਕ ਬਿਵਹਾਰੂ। ਹਾਟਨ ਮਹਿ ਦੀਨਾਰ ਅੰਬਾਰੂ ॥ ੨੦ ॥ ਗਿਨਤੀ ਕਹਾਂ ਰਜਤਪਣ ਕੇਰੀ। ਮੁਕਤਾ ਬਹੁ ਪ੍ਰਵਾਲ ਕੋ ਹੇਰੀ।ਮੁਹਰਨਿ ਦੇਖਿ ਅਨੰਦ ਉਦਾਰਾ। ਸਿੰਘਨ ਸੰਗ ਸੁਨਾਇ ਉਚਾਰਾ* ॥ ੨੧ ॥

ਬਚਨ ।। ਨਹੁਰ ਗੁਰੂ ਕੀ ਮੋਹਰ[2] ।। ਸਿੰਘ ਆਵਹਿੰਗੇ ਜਬਿ ਲੂਟਹਿੰਗੇ† ।।

ਚੌਪਈ।।ਇਮ ਕਹਿ ਨਗਰ ਨਿਹਾਰਨੋ ਸਾਰਾ।ਪੁਨ ਆਏ ਡੇਰੋ ਜਹਿ ਡਾਰਾ। ਨਾਮ ਖਾਨ ਕੋ ਛੀਨਤਲਾਈ[3]। ਜਹਿ ਉਤਰੇ ਨਿਸ ਬਸਨਿ ਗੁਸਾਈਂ ॥ ੨੨ ॥ ਖਾਨ ਪਾਨ ਕਰਿ ਸੈਨਾ ਸਾਰੀ। ਸੁਪਤਿ ਜਥਾ ਸੁਖ ਰਾਤਿ ਗੁਜ਼ਾਰੀ। ਲੂਟਨ ਬਚਨ ਗੁਰੂ ਜੋ ਭਨਨੋਂ। ਹੋ ਪੂਰਨ ਭਾ ਹਮ ਇਮ ਸੁਨਨੋਂ ॥ ੨੩॥ ਬਰਖ ਅਠਾਰਾਂ ਸੈ ਰੁ ਇਕਾਦਸ਼[4]।ਪੰਥ ਖਾਲਸਾ ਗਮਨਨੋ ਬਰਬਸ[5]। ਚੂਰੂ ਪੁਰਿ ਕੀ ਸੁਨਿ ਬਡ ਮਾਯਾ। ਬ੍ਰਿੰਦ ਖਾਲਸੇ ਕੋ ਦਲ ਧਾਯਾ ॥ ੨੪ ॥ ਪਹੁੰਚੇ ਨਿਕਟ ਸੁਨੀ ਸਭਿ ਬਾਤ।'ਬਾਰੀ ਖਾਰਾ ਪਿਯੋ ਨ ਜਾਤਿ। ਜੋ ਪੀਵੈਂ ਲਾਗੈਂ ਅਤਿਸਾਰਾ[6]। ਹੋਤਿ ਜਾਤਿ ਮਾਨਵ ਬੀਮਾਰਾ ॥ ੨੫ ॥ ਪੁਰਿ ਕੇ ਵਹਿਰ ਅਹੈ ਜਲ ਐਸੋ। ਪਿਯੋ ਨ ਜਾਇ ਪਿਯੋ ਰੁਜ ਜੈਸੋ[7]। ਸੁਨਿਕੈ ਹਟਨੋ ਖਾਲਸਾ ਬਲੀ। 'ਛੁਛੇ ਚਲੈਂ ਬਾਤ ਨਹਿੰ ਭਲੀ' ॥੨੬॥ਪੁਰਿ ਨੌਹਰ

---

[1]ਕਬੂਤਰ। [2]ਨੌਹਰ ਗੁਰਾਂ ਕੀਆਂ ਮੁਹਰਾਂ ਹਨ। [3]ਛੀਨ ਤਲਾਈ ਨਾਮ ਹੈ। [4]ਸੰਮਤ ੧੮੧੧। [5]ਮੱਲੋ ਮੱਲੀ। [6]ਅਤੀਸਾਰ, ਦਸਤ। [7]ਪੀਤਿਆਂ ਰੋਗ ਜਿਹਾ ਹੋ ਜਾਂਦਾ ਸੀ।

*ਇਹ ਹੁਕਮ ਨਹੀਂ ਦਿੱਤਾ, ਭਵਿੱਖਤ ਹੋਨਹਾਰ ਦੇਖਕੇ ਕਹੀ ਹੈ।

†ਤਵਾ: ਖਾ: ਵਿਚ ਪਾਠ ਐਉਂ ਹੈ:—ਨਹੁਰ ਸ਼ਹਿਰ, ਰੁਪੱਯਾ ਮੁਹਰ। ਸਿੰਘ ਲੁਟੇਂਗੇ ਦੋ ਪਹਿਰ। ਸਾਖੀ ਪੋਥੀ ਵਿਚ ਪਾਠ ਹੈ:—'ਨਹੁਰ ਗੁਰੂ ਕੀ ਮੁਹਰ ਲੂਟੇਗਾ ਖਾਲਸਾ'।

ਕੋ ਦਲ ਚਲਿ ਆਯੋ। ਸੰਗ ਤੁਫੈਗੰ ਜੰਗ ਮਚਾਯੋ। ਬਰੇ ਹੋਲ ਕਰਿ ਲੂਟ ਬਜਾਰਾ।ਲੀਨੋ ਦਰਬ ਇੰਦ ਦੀਨਾਹਾ ॥੨੭॥ ਤ੍ਰਿਪਤ ਹੋਇ ਤਹਿੰ ਤੇ ਚਲਿ ਆਏ। ਮੁਲ ਹਯ ਲੇ ਅਸਵਾਰ ਬਨਾਏ। ਕੇਤਿਕ ਭਏ ਤਬਹਿ ਸਿਰਦਾਰ। ਲਏ ਗ੍ਰਾਮ ਗਨ ਤੁਰਕਨਿ ਮਾਰ ॥ ੨੮ ॥ ਕਹਨੋ ਗੁਰੂ ਕੋ ਤਬਿ ਸਫਲਯੋ। ਬ੍ਰਿਧ ਸਿੰਘਨਿ ਤੇ ਹਮ ਸੁਨਿ ਲਯੋ।ਛੀਨ ਤਲਾਈ ਡੇਰਾ ਪਾਇ। ਸ਼੍ਰੀ ਪ੍ਰਭੁ ਬਸਿ ਤਹਿੰ ਰਾਤਿ ਬਿਤਾਇ॥ ੨੯॥ਪ੍ਰਾਤ ਹੋਤਿ ਕਰਿ ਸੌਚ ਸ਼ਨਾਨਾ। ਚਢਿ ਕਿਕਾਨ ਪਰ ਕਰਨੋ ਪਯਾਨਾ। ਜਾਤਿ ਖਾਲਸੇ ਕੋ ਦਲ ਸਾਥ। ਕੋਸ ਅਸ਼ਟ ਦਸ ਪਹੁੰਚੇ ਨਾਥ ॥ ੩੦ ॥ ਨਗਰ ਭਾਦਰਾ* ਉਤਰੇ ਜਾਇ। ਸ਼੍ਰਮਤ ਬਿਹੀਰ ਪਹੁਚਨੋ ਆਇ। ਤ੍ਰਿਣ ਦਾਨਾ ਗਨ ਦੀਨਿ ਨਿਹਾਰੀ। ਸ਼੍ਰਮ ਨਿਰਵਾਰਨੋ ਬਾਹਨ ਭਾਰੀ॥੩੧॥ਲੋਕਨ ਕੋ[1] ਘ੍ਰਿਤ ਬਹੁ ਮਿਸ਼ਟਾਨ। ਸਤਿਗੁਰ ਦੀਨ ਸ਼੍ਰਮਤਿ ਗਨ ਜਾਨਿ। ਦੇਗ਼ ਤਯਾਰ ਹੋਈ ਬਰਤਾਏ।ਖਾਨ ਪਾਨ ਕਰਿ ਸਭਿ ਤ੍ਰਿਪਤਾਏ ॥ ੩੨ ॥ ਸੁਪਤਿ ਹੋਇ ਕਰਿ ਸ਼੍ਰਮ ਨਿਰਵਾਰਾ। ਭਈ ਪ੍ਰਾਤ ਪੁਨ ਕੀਨਸਿ ਤਯਾਰਾ। ਪਰਮ ਸਿੰਘ ਅਰੁ ਧਰਮ ਸਿੰਘ ਦੁਇ।ਪਿਖਿ ਸੇਵਾ ਕੋ ਪ੍ਰਭੁ ਪ੍ਰਸੰਨ ਹੁਇ ॥੩੩॥ ਪਹੁੰਚਹਿੰ ਪਗਾ† ਤੇ ਪੂਰਬ ਜਾਇ। ਨਵੇਂ ਮੰਚ ਨਿਤ ਲੇਤਿ ਬਨਾਇ। ਦੁਇ ਤੁਰੰਗ ਬਖਸ਼ੇ[2] ਹੱਥਯਾਰ। ਗੁਰ ਬਖਸ਼ਿਸ਼ ਲੀਨਸਿ ਕਰ ਧਾਰਿ ॥੩੪॥ ਸ਼੍ਰੀ ਪ੍ਰਭੁ ਆਰੇ ਪੰਥ ਪਧਾਨੇ। ਤਿਸ ਦਿਨ ਸ਼੍ਰਮਤ ਸਾਥ ਕੋ ਜਾਨੇ। ਅਲਪ ਮਜਲ ਕਰਿ ਉਤਰੇ ਜਾਇ। ਸਪਤਿ ਕੋਸ ਪਰ ਗ੍ਰਾਮ ਜੁ ਆਇ ॥ ੩੫ ॥ ਨਾਮ ਸੁਹੇਵਾ ਤਿਸੁ ਕੋ ਜਾਨਿ।ਉਤਰਨੋ ਡੇਰਾ ਸਭਿ ਹੂੰ ਆਨਿ।ਪਰਮ ਸਿੰਘ ਤਬਿ ਲੈ ਹਥਿਯਾਰ। ਬੰਧਿ[3] ਭਲੇ ਸਿਰ ਲੀਨੇ ਧਾਰਿ ॥੩੬॥ ਘੋਰਨ ਕੋ ਮਗ ਮਹਿੰ ਛੁਰਿਆਏ[4]। ਨਹਿੰ ਚਢਿਬੇ ਕਹੁ ਚਿਤ ਲਲਚਾਏ।ਗੁਰ ਬਖਸ਼ਿਸ਼ ਉੱਤਮ ਬਹੁ ਜਾਨੀ। ਰਾਖਿ ਅਦਾਇਬ ਕੋ ਬਹੁ ਮਾਨੀ ॥੩੭॥ ਸਿੱਖਨ ਪ੍ਰਭੁ ਸੋਂ ਜਾਇ ਬਤਾਏ। ਯਹਨਿ ਚਢੇ ਨਹਿੰ,ਪਗ ਸੋਂ ਆਏ।ਸ਼ਸਤ੍ਰ ਸਕਲ ਸਿਰ ਪਰ ਧਰਿ ਆਨੇ। ਉਲਟੋ ਖੇਦ ਚਲਨ ਮੋ ਜਾਨੇ'॥੩੮॥ਸੁਨਿ ਸਤਿਗੁਰ ਨਿਜ ਨਿਕਟ ਹਕਾਰੇ।

---

[1](ਨਾਲ ਦੇ) ਲੋਕਾਂ ਨੂੰ। [2]ਬਖਸ਼ੇ ਸਨ। [3](ਹਥਿਆਰ) ਬੰਨ੍ਹ ਕੇ। [4]ਡੇਰਾਂ ਤੋਂ ਫੜਕੇ ਲਿਆਏ।

*ਰਿਆਸਤ ਬੀਕਾਨੇਰ ਵਿਚ ਹੈ, ਸਰਸੇ ਤੋਂ ਦਸ ਬਾਰਾਂ ਕੋਹ ਪਰੇ ਹੈ, ਏਥੇ ਗੁਰਦਵਾਰਾ ਨਹੀਂ ਹੈ।

†ਪਾ:—ਪ੍ਰਭੁ।

'ਬੂਝਨੋ ਇਹ ਕਜਾ ਕੀਨਸਿ ਕਾਰੇ ? ਹਯ ਨ ਚਵੈ ਨਹਿੰ ਸ਼ਸਤ੍ਰ ਸਜਾਏ ? ਸਿਰ ਧਰਿ ਕਰ ਮਹਿੰ ਗਹਿ ਕਰਿ ਲਜਾਏ ॥ ੪੯ ॥ ਖੇਦ ਚਲਨ ਕੋ ਜਾਨਿ ਸੁ ਦੀਨੇ। ਸੋ ਤੁਮ ਨਹੀਂ ਨਿਵਾਰਨ ਕੀਨੇ[1]। ਇਹ ਕਾਰਨ ਕਜਾ ਦੇਹੁ ਬਤਾਈ?'।ਹਾਥ ਜੋਰਿ ਤਿਨ ਦੁਹਨ ਸੁਨਾਈ॥੫੦॥ 'ਰਾਵਰ ਕੀ ਬਖਸ਼ਿਸ਼ ਕੋ ਅਦਬ। ਜੋ ਨ ਕਰਹਿੰ ਹਮ ਕੋ ਥਡ ਗ਼ਲਬ। ਪੁਜਨੀਯ ਹਮ ਤਿਨ ਕੋ ਜਾਨੈ। ਮਸਤਕ ਟੇਕਹਿੰ ਤੁਮ ਸਮ ਮਾਨੈ[2] ॥ ੫੧ ॥ ਸੁਨਿ ਪ੍ਰਸੰਨ ਹੈ ਗੁਰੂ ਉਚਾਰਾ। 'ਤੁਮਰੀ ਜਿਹਵਾ ਹੀ ਖਗ ਧਾਰਾ। ਜਿਹਠਾਂ ਨਿਕਸੈ ਬਾਕ ਤੁਹਾਰਾ। ਆਯੁਧ ਤੇ ਤੁਰਨ ਕਰਿ ਪਾਰਾ'॥੫੨॥ਇਮ ਬਰ ਦੈ ਕਰਿ ਯੁਤਿ ਸਨਮਾਨਾ। ਨਿਕਟ ਬਿਠਾਏ ਕ੍ਰਿਪਾ ਨਿਧਾਨਾ। ਤਹਾਂ ਜੰਡ ਇਕ ਸ਼ਨ ਮੁਖ ਖਰਨੋ। ਤਿਸ ਮਹਿੰ ਚਲਦਲ[3] ਇਕ ਲਗ ਪਰਨੋ॥੫੩॥ਅਵਿਲੱਕਤਿ ਪ੍ਰਭੁ ਬਾਕ ਬਖਾਨਾ। ਇਹ ਜਬਿ ਚਲਦਲ ਵਧਹਿ ਮਹਾਨਾ।ਤਰੈ ਜੰਡ ਕੋ ਲੈਹਿ ਦਬਾਈ।ਸਭਿ ਦਿਸ਼ਿ ਤੇ ਊਪਰ ਲੈ ਛਾਈ* ॥੫੪॥ ਤਬਹਿ ਖਾਲਸਾ ਵਧਹਿ ਹਮਾਰਾ। ਗੁਡਲੀ ਚਲਹਿ ਤੁਰਕ ਕੋ ਮਾਰਾ[4]। ਸੁਨਤਿ ਖਾਲਸੇ ਟੇਕਨੋ ਮਾਥਾ। 'ਧੰਨ ਧੰਨ ਤੁਮ ਸ਼੍ਰੀ ਗੁਰ ਨਾਥਾ' ॥ ੫੫ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਐਨੇ 'ਸ਼੍ਰੀ ਗੁਰ ਪੰਥ ਚਲਨ' ਪ੍ਰਸੰਗ ਬਰਨਨੰ ਨਾਮ ਚਤਰਤ੍ਰਿੰਸਤੀ ਅੰਸੂ ॥੩੪॥ ੩੫. [ਭਾਈ ਰਾਮ ਸਿੰਘ ਦਾ ਨੱਸਣਾ]।

ਦੋਹਰਾ ॥ ਖਾਨ ਪਾਨ ਕਰਿ ਜਥਾ ਸੁਖ ਪ੍ਰਾਤਿ ਭਈ ਹੁਇ ਤਯਾਰ। ਚਢਿ ਬੈਠੇ ਸ਼੍ਰੀ ਸਤਿਗੁਰੂ ਗਮਨੇ ਪੰਥ ਮਝਾਰ। ੧॥ਚੌਪਈ॥ ਸ਼੍ਰੀ ਗੁਰ ਆਗੇ ਜਬਿ ਗਮਨਏ। ਸੰਗੀ ਸਿੰਘ ਸਕਲ ਚਢਿ ਗਏ। ਰਾਮ ਸਿੰਘ ਭਗਤੂ ਕਾ ਤਹਾਂ। ਇਤ ਉਤ ਟਰਿਕੈ ਥਿਰ ਹੁਇ ਰਹਾ॥੨॥ ਕੋਤਿਕ ਦੂਰ ਉਲੰਘੇ ਜਬੈ। ਚਢਿ ਤੁਰੰਗ ਪਰ ਹਟਨੋ ਸੁ ਤਬੈ। ਏਕ ਸਿੰਘ ਵਾਹਨ[5] ਦੌਰਾਇ। ਪ੍ਰਭੁ ਸੋਂ ਮਿਲਿ ਕੈ ਦੀਯੋ ਬੋਤਾਇ ॥੩॥ 'ਰਾਮ ਸਿੰਘ ਭਾਈ ਭਜਿ ਚਲਨੋ। ਸੰਗ ਆਪ ਕੇ ਨਾਂਹਿਨ ਮਿਲਨੋ'।ਸੁਨਿ ਪ੍ਰਭੁ ਥਿਰ ਹੁਇ ਸਿੱਖ ਪਠਾਇ। 'ਆਨ[6]

---

[1]ਭਾਵ ਬਕੇਵੇਂ ਤੋਂ ਆਪ ਨੂੰ ਨਹੀਂ ਬਚਾਇਆ। [2]ਪਿੱਪਲ। [3](ਅਜੇ ਤਾਂ ਖਾਲਸਾ) ਰਿੜ੍ਹਦਾ ਹੈ ਭਾਵ ਦੱਬਾ ਹੈ, (ਤਦੋਂ ਜ਼ਾਨ ਹੋਕੇ) ਤੁਰਕਾਂ ਨੂੰ ਮਾਰ ਲਏਗਾ। [ਗੁਡਲੀ=ਗੋਡਿਆਂ ਪਰਨੇ ਟੁਰਨਾ। ਰਿੜ੍ਹਨਾ]। [5]ਭਾਵ ਘੋੜਾ। [6]ਸੁਰੰਦ।

ਇਹ ਥਾਂ ਸਰਸੇ ਤੋਂ ਪੰਝੀ ਕੁ ਕੋਹ ਪਰ ਹੈ। ਆਮ ਨਾਮ 'ਸਾਹਿਆ' ਹੈ, ਗੁਰਦਵਾਰਾ ਏਥੇ ਹੈ। ਪਿੱਪਲ ਜੰਡ ਬੀ ਹੈ। ਪਿੱਪਲ ਨੇ ਜੰਡ ਨੂੰ ਲਗ ਪਗ ਨਿਗਲ ਲਿਆ ਹੈ। ਰਿਆਸਤ ਬੀਕਾਨੇਰ ਹੈ। ਇਹ ਪ੍ਰਸੰਗ ਸਾਖੀ ਪੋਥੀ ਵਿਚੋਂ ਹੈ।

ਹਮਾਰੀ ਦਿਹੁ, ਨਹਿੰ ਜਾਇ' ॥ ੪ ॥ ਗੁਰ ਕੋ ਪਠਨੋ ਸਿੰਘ ਤਹਿੰ ਗਯੋ। 'ਰਾਮ ਸਿੰਘ ਠਹਿਰੋ' ਕਹਿ ਦਯੋ। 'ਪ੍ਰਭੁ ਮੁਹਿ ਭੇਜਾ ਦੇ ਤੂੰ ਆਨ[1]। ਤੀਨ ਲਕੀਰ ਨ ਉਲੰਘ ਪਖਾਨ[2]॥੫॥ ਮੈਂਗ ਚਲਹੁ ਸਗਰੇ ਸੁਖ ਚੀਨ। ਹਟਨ ਹੁਤੋ ਕਨੋਂ ਖੁਸ਼ੀ ਲਈ ਨ[3]। ਉਚਿਤ ਨ ਤੋਹਿ ਭਾਜ ਕਰਿ ਜਾਨਾ। ਸੁਨਿ ਕੈ ਖਰੇ ਪ੍ਰਭੁ ਤਿਸ ਥਾਨਾ' ॥ ੬ ॥ [4]"ਦੱਖਿਣ ਬਨਹਿ ਜਾਨ ਨਹਿੰ ਮੋਰੋ। ਘਰ ਕੇ ਕਾਜ ਅਨਿਕ ਬਿਧਿ ਭੋਰੇ। ਨਹਿੰ ਮੈਂ ਰਹੌਂ ਮਿਲੌਂ ਨਹਿੰ ਜਾਇ। ਕਰੌਂ ਬੰਦਨਾ ਇਸ ਹੀ ਥਾਇੰ' ॥੭॥ ਇਮ ਕਹਿ ਲੰਘਿ ਲਕੀਰਨਿ ਗਯੋ। ਦੇਖਿ ਸਿੰਘ ਉਰ ਅਚਰਜ ਭਯੋ।ਪ੍ਰਭੁ ਕੋ ਕਰੀ ਬਤਾਵਨ ਸਾਰੀ।'ਉਲੰਘਨੋ ਆਨ ਲਕੀਰ ਅਗਾਰੀ ॥ ੮ ॥ ਚਹੈ ਸਦਨ, ਧੀਰਜ ਉਰ ਖੋਈ। ਹਟਹਿ ਨਹੀਂ ਇਤ ਕੋ ਬਿਧਿ ਕੋਈ'। ਪੁਨ ਸਤਿਗੁਰ ਨਿਜ ਪਠਨੋ ਰੁਮਾਲ। 'ਆਗੇ ਦੇਹੁ ਤਿਸੀ ਕੋ ਡਾਲਿ ॥੯॥ ਕਹਹੁ ਕਿ ਗੁਰੂ ਪਾਗ ਇਹ ਜਾਨ*। ਇਸ ਕੋ ਉਲੰਘ ਨ ਬਨਹਿ, ਸੁ ਮਾਨ[5]। ਸੁਨਤਿ ਸਿੰਘ ਘੋਰਾ ਦੌਰਾਇ। ਆਨਿ ਮਿਲਨੋ ਗਮਨਤਿ ਜਿਸ ਥਾਇੰ॥ ੧੦ ॥ ਮਗ ਮਹਿੰ ਡਾਰਨੋ ਦਿਯੋ ਸੁਨਾਇ। 'ਇਹ ਗੁਰ ਪਾਗ ਨ ਉਲੰਘਨ ਪਾਇ। ਹਟਹੁ ਪਿਛੇਰੇ ਮਿਲਿ ਕਰਿ ਮਿਲੋ। ਇਸੀ ਬਾਤ ਮੈਂ ਲਖਿ ਨਿਜ ਭਲੋ'॥੧੧॥ਰਾਮ ਸਿੰਘ ਬੋਲਨੋ 'ਮੈਂ ਜਾਨਾ। ਹਟਨੋ ਨ ਜੋ ਹੈਂ[6], ਨਿਸ਼ਚੈ ਮਾਨਾ। ਦੱਖਣ ਦੂਰ ਦੇਸ਼ ਹਮ ਘਰ ਤੇ। ਹਾਨ ਲਾਭ ਸੁਧ ਕੋਇ ਨ ਕਰਤੇ ॥ ੧੨ ॥ ਹਮ ਤੇ ਤਜਾਗਨੋ ਜਾਇ ਨ ਸਦਨ। ਲਗਨੋ ਨ ਜਾਇ ਗੁਰੂ ਕੇ ਬਦਨ[7]। ਇਮ ਕਹਿ ਉਲੰਘਿ ਰੁਮਾਲ ਸਿਧਾਯੋ। ਡਾਲ ਮੂਲ ਇਕ ਬਾਰ ਨਸਾਯੋ[8] ॥੧੩॥ ਸਿੰਘ ਗਯੋ ਹਟਿ ਸਤਿਗੁਰ ਪਾਸ[9]।–ਮੁਝ ਤੇ ਤਜਨੋ ਨ ਜਾਇ ਅਵਾਸ–[10]। ਸੁਨਿ ਪ੍ਰਭੁ ਕੋ ਰਿਸ ਭਈ,ਬਖਾਨ[10]। 'ਜੋ ਘਰ ਤਜਾਗ ਨ ਸਕੈ ਅਜਾਨ ॥੧੪॥ ਏਕ ਮਾਸ ਲਗਿ ਟੱਕਰ ਮਾਰਹਿ। ਪੁਨ ਤਿਸ ਘਰ ਕੋ ਤਜਾਗ ਸਿਧਾਰਹਿ।

[1]ਤੂੰ ਸੁਰੰਦਾਂ। [2]ਉਲੰਘਕੇ ਨਾ ਜਾਹ। [3]ਭਾਵ ਜੇ ਮੁੜ ਹੀ ਜਾਣਾ ਸੀ ਤਾਂ ਖੁਸ਼ੀ ਕਿਉਂ ਨਹੀਂ ਲਈ। [4]ਰਾਮ ਸਿੰਘ ਨੇ ਕਿਹਾ। [5]ਮੰਨ ਲੈ। [6]ਭਾਵ ਮੁੜਕੇ ਗੁਰੂ ਜੀ ਪਾਸ ਜਾਇਆ ਨਹੀਂ ਜਾਂਦਾ। [7]ਭਾਵ ਸਨਮੁਖ ਨਹੀਂ ਹੋਇਆ ਜਾਂਦਾ। [8]ਜੜ੍ਹ ਤੇ ਡਾਲਾਂ ਇਕੋ ਵਾਰ ਨਾਸ਼ ਹੋ ਗਈਆਂ। [9]ਸਿੰਘ ਨੇ ਗੁਰੂ ਜੀ ਨੂੰ ਆਕੇ ਆਖਿਆ। [10](ਤੇ) ਕਹਿਆ।

*ਮੁਰਾਦ ਪੱਗ ਤੋਂ ਨਹੀਂ। ਮੁਰਾਦ ਹੈ ਕਿ ਇਕ ਵੇਰੀ ਜ਼ਰੂਰ ਹੀ ਗੁਰੂ ਜੀ ਨੂੰ ਮਿਲ ਆਵੇ। ਇਹ ਆਨ ਐਸੀ ਕਠਨ ਸੀ ਕਿ ਜੋ ਰਾਮ ਸਿੰਘ ਤੋਂ ਉਲੰਘਣ ਦੀ ਆਸ ਨਹੀਂ ਸੀ ਹੋ ਸਕਦੀ, ਪਰ ਉਹ ਇਹ ਬੀ ਤੋੜ ਗਿਆ।

ਛੱਲੇ ਸਹਿਤ ਜਿਤਿਕ ਭਜ ਗਏ।ਸੋ ਜਮ ਨੈ ਤੁਰਨ ਗਹਿ ਲਏ॥ ੧੫ ॥
ਜੋ ਹਮ ਕੋ ਇਤ ਛੋਰਿ ਸਿਧਾਏ। ਉਤ ਉਨ ਕੋ ਜਮ ਗਹਿ ਸਹਿਸਾਏ'।
ਇਮ ਦੈ ਸ੍ਰਾਪ ਚਲੇ ਪ੍ਰਭੂ ਆਗੇ। ਹਟੇ ਜੁ ਸਗਰੇ ਆਪਦ ਪਾਗੇ॥ ੧੬ ॥
ਰਾਮ ਸਿੰਘ ਜਬਿ ਹਟਿ ਕਰਿ ਆਯੋ। ਭਯੋ ਬਾਵਰਾ ਘਰ ਪ੍ਰਵਿਸ਼ਾਯੋ। ਢਤੇ
ਸਿੰਘ ਨੈ ਆਨਿ ਉਤਾਰਾ। ਪ੍ਰਵਿਸ਼ਨੋ ਅਪਨੇ ਸਦਨ ਮਝਾਰਾ॥੧੭॥ ਕੰਧਨ
ਸੋਂ ਸਿਰ ਦੇ ਦੇ ਮਾਰਹਿ। ਘਰਿ ਕੋ ਸਭਿ ਗਹਿ ਗਹਿ ਹਟਕਾਰਹਿਂ। ਉਤ
ਛੱਲੇ ਪਰ ਆਪਦਾ ਪਰੀ। ਭਯੋ ਰੋਗ ਤਨ ਹ੍ਵੈ ਜਰਜਰੀ ॥ ੧੮ ॥ ਅਪਰ
ਜਿਤਿਕ ਤਜਿ ਤਜਿ ਗੁਰ ਆਏ।ਸਭਿ ਕੋ ਸੰਕਟਿ ਲੀਨਿ ਦਬਾਏ। ਮਾਸ
ਥਿਤਨੋ ਦੁਖ ਪਾਵਤਿ ਜਬੈ। ਰਾਮ ਸਿੰਘ ਤਨੁ ਤਜਾਗਨੋ ਤਬੈ ॥੧੯॥ ਤਿਮ
ਹੀ ਕੋਤਿਕ ਦਿਨ ਦੁਖ ਪਾਇ। ਛੱਲਾ ਮਰਨੋ ਰਿਦੈ ਪਛੁਤਾਇ। ਚਢੀ
ਧਾੜ ਪੁਰਿ ਲੂਟਨ ਆਈ।ਸੁਨਿ ਛੱਲੇ ਕੋ ਮਰਨੋ ਤਿਥਾਂਈਂ ॥ ੨੦ ॥ ਹੁਤੇ
ਪੌਤ੍ਰ ਦੋ ਖੇਲ ਸੁ ਪਾਗੇ। ਇਕ ਲੈ ਤਕਵਾ[1] ਦੌਰਨੋ ਆਗੇ। ਇਕ ਪਾਛੇ
ਪਕਰਨ ਕੋ ਧਾਯੋ। ਗਿਰਨੋ ਕਰੇਜਾ ਤਕਵੇ ਘਾਯੋ[2] ॥੨੧॥ ਦੁਤੀ ਸੀਤਲਾ
ਤੇ ਮਰਿ ਗਯੋ। ਇਮ ਸਭਿ ਬੈਸ ਬਿਨਾਸ਼ੀ ਭਯੋ*। ਜੋ ਜੋ ਭਾਜੇ ਬਿਨ ਬਚ
ਮਾਨੇ। ਸੰਕਟ ਪਾਇ ਸੁ ਤਤਛਿਨ ਹਾਨੇ॥੨੨॥ ਇਮ ਸ੍ਰਾਪਤਿ ਕਰਿ ਪ੍ਰਭੂ
ਪਧਾਣੇ। ਜਾਇ ਪਹੁਚੇ ਮਧੁ ਸਿੰਘਾਣੇ। ਕੋਸ ਅਸ਼ਟ ਦਸ ਡੇਰਾ ਕਿਯੋ।
ਸੰਧ੍ਯਾ ਸਮੈਂ ਆਨਿ ਤਬਿ ਭਯੋ ॥ ੨੩ ॥ ਸ਼੍ਰੀ ਗੁਰ ਮਨ ਮਹਿੰ ਇਮ ਠਹਿ-
ਰਾਈ।–ਪਰਮ ਸਿੰਘ ਜੇ ਦੋਨਹੁੰ ਭਾਈ। ਨਵੋਂ ਮੰਚ ਕਿਮ ਆਜ ਬਨਾਵੈਂ।
ਦੇਖਿ ਲੇਹੁ ਕਿਮ ਸਿਦਕ ਕਮਾਵੈਂ ॥ ੨੪ ॥ ਦਿਨ ਨਹਿੰ ਕਛੂ ਰਹਨੋ ਇਸ
ਕਾਲ।ਆਜ ਨ ਬਨਹਿ ਕਿਸੁਬਿਧਿ ਨਾਲ–।ਤਬਿ ਦ੍ਵੈ ਭ੍ਰਾਤਾ ਉਦਮਕੀਨਿ।
ਦੌਇ ਦੁਛਾਂਗੇ ਬਾਢਿ ਸੁ ਲੀਨਿ ॥ ੨੫ ॥ ਗਾਡੇ ਜਹਿੰ ਪ੍ਰਭੁ ਸੁਪਤਨਿ
ਥਾਨ।ਪੀਨ ਬੇਰ[3] ਬੇਧੀ ਤਿਨ ਤਾਨ। ਮੰਚੇ ਕੀ ਬਿਧਿ ਬਨਿ ਕਰਿ ਤੁਰਤ।

[1]ਚਰਖੇ ਦਾ ਭੱਕਲਾ[ਸੰ: ਤਦ੍ਭਕ। ਪੰਜਾਬੀ ਤਕਲਾ। ਗ੍ਰਾਮੀਨ ਹਿੰਦੀ ਤਕੁਆ। ਇਸਤੋਂ ਤਕਵਾ]।
[2]ਭਾਵ ਤਕਲਾ ਕਲੇਜੇ ਵਿਚ ਖੁਭ ਗਿਆ। [3]ਵੱਟਿਆ ਹੋਇਆ ਦੱਸ।ਭਾਵ ਬਾਹੀਆਂ (ਹੀਂਆਂ) ਦੀ ਥਾਂ ਮੋਟੇ ਰੱਸੇ ਕੱਸ ਦਿੱਤੇ। [ਪੰਜਾਬੀ, ਬੇੜ=ਸੁੱਬੜ। ਘਾਹ ਦਾ ਵੱਟਿਆ ਰੱਸਾ]।

*ਇਹ ਚੰਗਲ ਵਿਸ਼ੇਸ਼ ਖੋਜ ਤਲਬ ਹੈ, ਕਿਉਂਕਿ ਉਸਦਾ ਘਰਾਣਾ ਹੁਣ ਤਕ ਮੌਜੂਦ ਹੈ ਜਿਨ੍ਹਾਂ ਦੇ ਪਾਸ ਛੱਲੇ ਨੂੰ ਹੋਈਆਂ ਗੁਰੂ ਕੀਆਂ ਬਖਸ਼ਿਸ਼ਾਂ ਮੌਜੂਦ ਹਨ ਤੇ ਦਰਸ਼ਨ ਕਰਵਾਉਂਦੇ ਹਨ। ਜਾਪਦਾ ਹੈ ਕਿ ਛੱਲੇ ਦੇ ਬੇਟੇ ਤਾਂ ਗੁਜ਼ਰ ਗਏ ਪਰ ਭਰਾਵਾਂ ਵਿਚੋਂ ਯਾ ਕਿਸੇ ਹੋਰਸ ਪੁੱਤ੍ਰ ਤੋਂ ਵੰਸ਼ ਜਾਰੀ ਰਿਹਾ ਹੈ।

ਊਪਰ ਡਾਰਿ ਬਸਤ੍ਰ ਗਨ ਫੁਰਤ[1] ॥ ੨੬ ॥ ਨੀਕੇ ਕਰਿ ਗੁਦਗੁਦਾ ਸੁਧਾਰਜੋ। ਜਾਇ ਨਿਕਟ ਗੁਰ ਸੈਗ ਉਚਾਰਜੋ।'ਤੁਮਾਰ ਮੰਚ ਹੈ ਲੀਨ ਬਨਾਇ। ਆਪ ਬਿਰਾਜਹੁ ਤਿਸ ਪਰ ਜਾਇ' ॥ ੨੭ ॥ ਸੁਨਿ ਬਿਸਮੇ ਤਬਿ ਉਠਿ ਕਰਿ ਗਏ।ਹੁਇ ਅਰੂਢ ਪ੍ਰਭੁ ਬੈਠਤਿ ਭਏ। ਦੇਖਨ ਹੇਤੁ ਤਰੈ ਕਰ ਪਾਯੋ[2]। –ਕਿਮ ਇਨ ਬੁਨ ਕਰਿ ਨਯੋ ਬਨਾਯੋ ?–॥ ੨੮ ॥ ਬਾਹੀ ਕੇ ਥਲ ਮੋਟੀ ਬੇਰੇ[3]। ਪਾਵੈਂ ਥਾਨ ਦੁਛਾਂਗੇ ਹੇਰੇ[4]। ਪ੍ਰਭੁ ਪ੍ਰਸੰਨ ਹੋਇ ਬੁਲਿਵਾਏ। ਖੁਸ਼ੀ ਅਧਿਕ ਤਿਨ ਕੋ ਫੁਰਮਾਏ ॥੨੯॥ 'ਪੁਰਨ ਸਿੱਖੀ ਤੁਮਹੁੰ ਨਿਬਾਹੀ। ਅਬਿ ਹਟਿ ਜਾਹੁ ਬਸਹੁ ਘਰ ਮਾਂਹੀ। ਬਿਨਾ ਸ਼ਸਤ੍ਰ ਹੀ ਸ਼ੱਤ੍ਰੂਨਿ ਜੀਤਹੁ। ਕਿਸ ਤੇ ਚਿੰਤਾ ਹੋਇ ਨ ਭੀਤਹੁ' ॥੩੦ ॥ ਇਮ ਕਹਿ ਕੀਨੱਸਿ ਖਾਨ ਰੁ ਪਾਨਾ। ਸੁਪਤਿ ਜਥਾ ਸੁਖ ਕ੍ਰਿਪਾਨਿਧਾਨਾ।ਬਡੀ ਪ੍ਰਾਤਿ ਉਠਿ ਸੌਚ ਸ਼ਨਾਨੇ। ਸ਼ਸਤ੍ਰ ਬਸਤ੍ਰ ਤਨ ਧਰਿ ਸਵਧਾਨੇ ॥੩੧ ॥ ਪਾਛੇ ਪਰਮ ਸਿੰਘ ਕੋ ਮੋਰੇ*। ਹੁਕਮ ਅਮੋਰ ਜਾਨਿ ਕਰ ਜੋਰੇ। 'ਹਲਤ ਪਲਤ ਮਹਿੰ ਬਨਹੁ ਸਹਾਈ। ਚਰਨ ਕਮਲ ਚਿਤ ਰਖਹੁ ਗੁਸਾਈਂ ॥੩੨ ॥ ਅਪਨੇ ਲਖਿ ਕਰਿ ਨਹਿਨ ਬਿਸਾਰਹੁ। ਦਾਸਨ ਦਾਸਹਿ ਦਾਸ ਬਿਚਾਰਹੁ'। ਇਮ ਕਰ ਬੰਦਨ ਕਰਤਿ

---

[1]ਬਹੁਤੇ ਬਸਤ੍ਰ ਛੇਤੀ ਪਾਕੇ। [2]ਤਲੇ ਹਥ ਪਾਇਆ ਦੇਖਣ ਲਈ ਕਿ । [3]ਕਿ ਹੀਆਂ ਦੀ ਥਾਂ ਰੱਸੇ ਕੱਸੇ ਹਨ ਮੋਟੇ ਸਾਰੇ। [4]ਪਾਵਿਆਂ ਦੀ ਥਾਂਵੇਂ ਦੁਸਾਂਗੇ ਦੇਖੇ।

*ਦੇਖੋ ਸਤਿਗੁਰਾਂ ਨੂੰ ਆਪਣੇ ਅਰਾਮ ਦਾ ਰੱਤੀ ਪਿਆਰ ਨਹੀਂ। ਜਦ ਦੇਹਾਂ ਦੀ ਸੁਰਤ ਆਤਮ ਮੰਡਲ ਵਿਚ ਕਿਸੇ ਟਿਕਾਣੇ ਅੱਪੜ ਗਈ ਹੈ ਸੋਫਾ ਤੇ ਪ੍ਰੇਮ ਭਾਵਨਾ ਨਾਲ, ਤਾਂ ਆਪ ਨੇ ਵਰ ਦੇਕੇ ਘਰੀਂ ਮੋੜ ਦਿੱਤਾ ਹੈ ਤੇ ਆਪਣੇ ਰੋਜ ਦੇ ਸੁਖ ਦੀ ਬੀ ਪਰਵਾਹ ਨਹੀਂ ਕੀਤੀ। ਇਹੋ ਜਿਹੇ ਨੁਕਤੇ ਹਨ ਆਪ ਦੇ ਜੀਵਨ ਦੇ ਜੋ ਲੋਕ ਧਿਆਨ ਦੇਕੇ ਸਮਝਦੇ ਨਹੀਂ। ਆਪ ਦਾ ਬਿਰਦ ਹੈ ਤਾਰਨਹਾਰ, ਜੋ ਕਰ ਰਹੇ ਹਨ ਜਗਤ ਦੇ ਭਲੇ ਲਈ। ਵਰ ਸ੍ਰਾਪ ਆਪਣੇ ਕਿਸੇ ਸੁਖ ਅਰਾਮ ਦੇ ਵਧਣ ਘਟਣ ਤੋਂ ਨਹੀਂ ਦੇਂਦੇ; ਜਗਤ ਜਲੰਦੇ ਤੇ ਦੁਖੀ ਦੇਸ਼ ਤੇ ਪਰਜਾ ਦੀ ਅਪਦਾ ਹਰਨ ਦੇ ਕੰਮ ਵਿਚ ਜਿਨ੍ਹਾਂ ਨੂੰ ਸਹਾਈ ਦੇਖਦੇ ਹਨ, ਖੁਸ਼ ਹੁੰਦੇ ਹਨ, ਜੋ ਭਜਦੇ ਹਨ ਉਨ੍ਹਾਂ ਨੂੰ ਸ੍ਰਿਸ਼ਟੀ ਦਾ ਅਧਿਆਰਾ ਜਾਣਕੇ ਤ੍ਰਿਸਕਾਰਦੇ ਹਨ। ਇਹ ਬੀ ਇਕ ਫਰਕ ਹੈਸੀ ਸੋਢੀ (ਰਾਮਰਾਈਏ, ਧੀਰਮੱਲੀਏ) ਮਸੰਦਾਂ ਆਦਿਕਾਂ ਦੀ ਤੇ ਆਪ ਦੀ ਗੁਰਜਾਈ ਦਾ। ਓਹ ਨਿਜ ਨੂੰ ਪਾਲਦੇ ਸਨ, ਗੁਰਜਾਈ ਨੂੰ ਆਪਣੀ ਵਡਿਆਈ ਜਾਣਕੇ ਜੱਫੇ ਮਾਰਦੇ ਸਨ, ਪਰ ਗੱਦੀ ਨਸ਼ੀਨ ਗੁਰੂ ਸਾਹਿਬਾਨ ਨਿਜ ਨੂੰ ਬੀ ਨੁਛਾਵਰ ਕਰਦੇ ਸਨ। ਫਿਰ ਆਪ ਅਵਤਾਰ ਸਨ ਤੇ ਪੂਰੋਂ ਆਏ ਸਨ। ਓਹ ਲੋਕ ਬਣ ਬਣ ਬਹਿੰਦੇ ਯਾ ਵੱਧ ਤੋਂ ਵੱਧ ਏਕਾਦ੍ਰਤਾ ਦੇ ਕੁਛ ਸਾਧਨ ਕਰਦੇ ਸਨ, ਪੂਰੋਂ ਘੱਲੇ ਗੁਰ ਅਵਤਾਰ ਨਹੀਂ ਸਨ।

ਪਯਾਨੇ।ਰਿਦੇ ਰਾਖਿ ਸਤਿਗੁਰ ਕੋ ਧਯਾਨੇ* ॥੩੩॥ ਮਧੁ ਸਿੰਘਾਣੇ ਪੁਰਿ ਤੇ ਡੇਰਾ†। ਪ੍ਰਭੁ ਜੀ ਕੂਚ ਕਰਜੋ ਤਿਸ ਬੇਰਾ।ਹਯ ਅਰੂਢ ਕਰਿ ਪੈਂਥ ਪਯਾਨੇ। ਪੀਛੇ ਸਿੰਘ ਬਹੀਰ ਸਿਧਾਨੇ ॥੩੪॥ ਕੋਸ ਅਸ਼ਟਦਸ਼ ਤਿਸ ਦਿਨ ਗਏ†। ਪੁਸ਼ਕਰ ਤੀਰਥ ਆਵਤਿ ਭਏ। ਉਤਰਿ ਪਰੇ ਤਹਿਂ ਸਿਵਰ ਲਗਾਯੋ। ਸਕਲ ਬਹੀਰ ਸ਼ੂਮਤ ਹ੍ਵੈ ਆਯੋ॥੩੫॥ਕਹਜੋ ਪ੍ਰਭੂ 'ਇਤ ਕਰਹੁ ਮੁਕਾਮੂ। ਸ਼ੂਮ ਨਿਰਵਾਰ ਲੈਹੁ ਬਿਸਰਾਮੂ'। ਬਸੇ ਨਿਸਾ ਮਹਿਂ ਖਾਨ ਰੁ ਪਾਨ। ਭਏ ਪ੍ਰੀਤਿ ਕਰਿ ਸੌਚ ਸ਼ਨਾਨ ॥ ੩੬ ॥ ਚੇਤਨ ਬਿੱਪ੍ਰ ਮਿਲਜੋ ਤਬਿ ਆਈ। 'ਆਸ਼ਿਰਬਾਦ' ਕਹਜੋ ਗੁਰ ਤਾਈਂ। ਅਧਿਕ ਦਾਨ ਦੀਨੋ ਤਿਸ ਪਾਨ। ਪਟ ਸੂਖਮ, ਦੀਨਾਰ, ਕਿਕਾਨ ॥ ੩੭ ॥ ਸ਼੍ਰੀ ਬਾਬਾ ਨਾਨਕ ਜਹਿਂ ਥਿਰੇ। ਤਿਸੀ ਘਾਟ ਗੁਰ ਮੱਜਨ ਕਰੇ। ਤਹਾਂ ਬੈਠਿ ਕਰਿ ਸਿੰਘਨ ਸਾਥ। ਪੂਰਬ ਕੋ ਪ੍ਰਸੰਗ ਕਹਿਂ ਨਾਥ ॥ ੩੮ ॥ 'ਗਮਨਤਿ ਕਰਤੇ ਸਹਜ ਸੁਭਾਇ। ਸ਼੍ਰੀ ਬਾਬਾ ਜੀ ਬੈਠੇ ਆਇ। ਗੋਰਖ ਲੀਏ ਸਿੱਧ ਸਮੁਦਾਈ। ਆਨਿ ਅਦੇਸ਼ ਅਦੇਸ਼ ਅਲਾਈ ॥ ੩੯ ॥ ਚਰਚਾ ਕੁਛਕ ਜੋਗ ਕੀ ਕੀਨਿ। ਜਥਾ ਜੋਗ ਤਬਿ ਉੱਤਰ ਦੀਨ।ਸੁਨਿ ਸਿਧ ਸਕਲ ਨਿਮੇ ਕਰ ਬੰਦਿ।ਗੋਰਖ,ਭਰਥਰਿ,

*ਆਖਦੇ ਹਨ ਕਿ ਜਦੋਂ ਪਰਮ ਸਿੰਘ ਧਰਮ ਸਿੰਘ ਜੀ ਘਰ ਪਹੁੰਚੇ ਤਾਂ ਇਨ੍ਹਾਂ ਦੇ ਵਡਕੇ ਨੇ, ਜੋ ਅਜੇ ਜੀਉਂਦੇ ਸਨ, ਇਨ੍ਹਾਂ ਨੂੰ ਮੱਥੇ ਨਾ ਲਾਇਆ ਤੇ ਆਖਿਆ ਕਿ ਤੁਸੀਂ ਬੀ ਰਾਮ ਸਿੰਘ ਤੇ ਭੱਲ ਸਿੰਘ ਵਾਙੂ ਗੁਰੂ ਜੀ ਤੋਂ ਚੋਰੀ ਆਏ ਹੋ, ਜੇ ਆਗਯਾ ਵਿਚ ਖੁਸ਼ੀ ਲੈਕੇ ਆਏ ਹੋ ਤਾਂ ਮੈਨੂੰ ਨਿਸ਼ਚਾ ਕਰਾਓ। ਦੋਏ ਭਿਰਾਉ ਫੇਰ ਮੁੜਕੇ ਗਏ ਤੇ ਗੁਰੂ ਸਾਹਿਬ ਜੀ ਨੂੰ ਦੱਖਣ ਦੇ ਰਸਤੇ ਜਾਕੇ ਮਿਲੇ। ਸਾਹਿਬ ਸੁਣਕੇ ਵਡਕੇ ਦੇ ਸਿਦਕ ਤੇ ਬੜੇ ਪ੍ਰਸੰਨ ਹੋਏ। ਇਕ ਪੋਥੀ ਆਪਣੀ ਨਿਸ਼ਾਨੀ ਉਨ੍ਹਾਂ ਨੂੰ ਬਖਸ਼ੀ। ਜਦੋਂ ਪੱਕਾ ਸਬੂਤ ਲੈਕੇ ਘਰ ਆਏ ਤਾਂ ਵਡਕੇ ਨੇ ਯਕੀਨ ਕੀਤਾ। ਇਹ ਪੋਥੀ ਹੁਣ ਬਾਗੜੀਆਂ ਦੇ ਭਾਈ ਸਾਹਿਬਾਨ ਪਾਸ ਬੜੇ ਸਨਮਾਨ ਨਾਲ ਰੱਖੀ ਹੋਈ ਹੈ,ਜਿਸ ਦਾ ਦਰਸ਼ਨ ਭਾਈ ਸਾਹਿਬ ਅਰਿਦਮਨ ਸਿੰਘ ਜੀ,ਇਸ ਵੇਲੇ ਦੇ ਗੱਦੀ ਨਸ਼ੀਨ, ਬੜੇ ਅਦਬ ਨਾਲ ਕਰਵਾਉਂਦੇ ਹਨ।

†ਮਧੁ ਸਿੰਘਾਣਾ ਪਿੰਡ ਦਾ ਨਾਮ ਹੈ, ਏਥੇ ਗੁਰਧਾਮ ਨਹੀਂ ਹੈ। ਸਰਸੇ ਦੇ ਨੇੜੇ ਹੈ। ਸਰਸੇ ਤੋਂ ਅਗੇ ਉਤਾਰੇ ਦੇ ਥਾਵਾਂ ਵਿਚ ਕੁਛ ਅੱਗੜ ਪਿੱਛੜ ਰਲਾ ਹੈ ਤੇ ਮੰਜ਼ਲਾਂ ਤੇ ਟਿਕਾਣੇ ਅਜਮੇਰ ਤਕ ਸਾਰੇ ਸਿਲਸਿਲੇਵਾਰ ਨਹੀਂ ਆਏ। ਖੋਜ ਦੀ ਲੋੜ ਹੈ। ਮਧੁ ਸਿੰਘਾਣੇ ਤੋਂ ਪੁਸ਼ਕਰ ੧੮ ਕੋਹ ਹੈ, ਇਹ ਗੱਲ ਠੀਕ ਨਹੀਂ। ਇਹ ਹੋ ਸਕਦਾ ਹੈ ਕਿ ਪੁਸ਼ਕਰ ਦੇ ਨੇੜੇ ਕੋਈ ਹੋਰ ਗਿਰਾਂ ਇਸ ਨਾਮ ਦਾ ਤਦੋਂ ਹੋਵੇ। ਯਾ ਲੇਖਕ ਨੇ ਵਿਚਲੇ ਟਿਕਾਣੇ ਛੱਡ ਦਿੱਤੇ ਹਨ ਤੇ ਵਡੇ ਥਾਂ—ਪੁਸ਼ਕਰ—ਦਾ ਨਾਂ ਦੇ ਦਿੱਤਾ ਹੈ। ਸਾਖੀ ਪੋਥੀ ਵਿਚ ਪੁਹੰਕਰ ਤੋਂ ਮਗਰੋਂ ਚੂਰੂ ਡੇਰਾ ਕੀਤਾ ਲਿਖਿਆ ਹੈ, ਪਰ ਚੂਰੂ ਪੁਸ਼ਕਰ ਤੋਂ ਉਰੇ ਹੈ ਬਹੁਤਾ, ਇਹ ਤਾਂ ਸਰਸੇ ਤੋਂ ਹੀ ੮੦ ਕੁ ਮੀਲ ਦੱਖਣ ਨੂੰ ਹੈ।

ਗੋਪੀ ਚੰਦ ॥ ੪੦ ॥ ਮੰਗਲ ਆਦਿਕ ਸੁਜਸੁ ਉਚਾਰਾ।–ਸ਼੍ਰੀ ਬਾਬਾ ਤੁਮ ਧੰਨ ਉਦਾਰਾ–[1]ਇਮ ਬੋਲਤਿ ਜਿਸ ਕਾਲ ਕ੍ਰਿਪਾਲਾ। ਤਹਿੰ ਕੇ ਨਰ ਕਰਿ ਮੇਲ ਬਿਸਾਲਾ ॥ ੪੧ ॥ ਬਿੱਪ੍ਰ ਬਨਕ ਤੇ ਆਦਿਕ ਜਾਲ। ਚਲਿ ਆਏ ਚੇਤਨ ਦਿਜ ਨਾਲਾਕਰਿ ਕਰਿ ਨਮੋ ਪ੍ਰਵਾਰਤਿ ਬੈਠੇ।'ਕੌਨ ਜਾਤ' ਬੂਝਤਿ ਭੇ ਐਸੇ ॥੪੨॥ 'ਸੰਗ ਆਪ ਕੇ ਕੇਸਨ ਧਾਰੀਕਯਾ ਇਨ ਕੀ ਦਿਹੁ ਜਾਤਿ ਉਚਾਰੀ। ਬੂਝਤਿ ਹੈਂ ਲਖਿ ਬੇਸ ਨਵੀਨਾ। ਹਿੰਦੂ ਤੁਰਕ ਇਮ ਕਿਨਹੁੰ ਨ ਕੀਨਾ' ॥ ੪੩ ॥ ਸੁਨਿ ਕਰਿ ਗੁਰ ਫੁਰਮਾਵਨਿ ਕੀਆ। 'ਭਯੋ ਖਾਲਸਾ ਜਗ ਮਹਿੰ ਤੀਆ[1]'। ਹਿੰਦੂ ਤੁਰਕ ਦੁਹਿਨ ਤੇ ਨਯਾਰੋ। ਸ਼੍ਰੀ ਅਕਾਲ ਕੋ ਦਾਸ ਬਿਚਾਰੋ ॥ ੪੪ ॥ ਬੀਜ ਮਾਤ੍ਰ ਅਬਿ ਰੂਪ ਦਿਖਾਵਾ। ਹਤਿ ਤੁਰਕਨ ਠਾਨਹਿ ਛਿਤ ਦਾਵਾ। ਸਭਿ ਪਰ ਬਲੀ ਬੀਰ ਬਰ ਬੰਕਾ। ਆਯਧ ਧਾਰੀ ਰਿਪਹਿ ਅਤੰਕਾ[2] ॥ ੪੫ ॥ ਸੁਨਿ ਕਰਿ ਸਰਬ ਲੋਕ ਬਿਸਮਾਏ। –ਗੁਰ ਸਮਰਥ ਇਹ ਨਯੋ ਉਪਾਏ–। ਉਠੇ ਪ੍ਰਭੂ ਚੇਤਨ ਲੇ ਨਾਲ।ਦੇਖਨ ਲਾਗੇ ਠਵਰ ਬਿਸਾਲ ॥ ੪੬ ॥ ਤੀਰਥ ਪਾਰ ਥਾਨ[3] ਦਿਖਲਾਵਾ। ਪਿਖੀ ਗੁਹਾ ਜਹਿੰ ਨਾਗ ਰਹਾਵਾ। ਇੱਤਯਾਦਿਕ ਅਵਿਲੋਕਨਿ ਕਰੇ। ਚੇਤਨ ਕਛੂ ਪ੍ਰਸੰਗ ਉਚਰੇ ॥ ੪੭ ॥ 'ਕਮਲਾਸਨ ਮਖ ਕੀਨਸਿ ਇਹਾਂ[4]। ਦਾਰੁਣ ਬੇਖ ਰੁੰਦ੍ ਕੋ ਮਹਾਂ। ਲੇ ਕਪਾਲ ਕੋ ਜਾਚਨ ਆਵਾ[5]। ਬਿਨ ਜਾਨੇ ਤੇ ਝਿਰਕਿ ਹਟਾਵਾ॥੪੮॥–ਪ੍ਰਥਮ ਅਮੰਗਲ[6] ਬੇਖ ਦਿਖਾਵੈ।ਮਖ ਮਹਿੰ ਨਹਿੰ ਐਸੇ ਬਨਿ ਆਵੈ–। ਤਾਂਬ ਸ਼ਿਵ ਨੇ ਕਿਧ ਭਗਨ ਕਪਾਲਾ। ਭੇ ਮਖ ਥਲ ਮਹਿੰ ਜਹਿੰ ਕਹਿੰ ਜਾਲਾ[7] ॥ ੪੯ ॥ ਪਿਖਿ ਪ੍ਰਤਾਪ ਬ੍ਰਹਮਾ ਨੇ ਜਾਨਾ। ਕਰੀ ਸਤੁਤਿ ਆਛੀ ਬਿਧਿ ਮਾਨਾ'। ਇੱਤਯਾਦਿਕ ਹੈ ਬਡੋ ਪ੍ਰਸੰਗ। ਗ੍ਰੰਥ ਵਧਨ ਤੇ ਉਰ ਡਰ ਸੰਗ ॥ ੫੦ ॥ ਨਹਿੰ ਬਰਨੋਂ ਸ੍ਰੋਤਾ ਸਭਿ ਜਾਨਹੁ। ਕਥਾ ਗੁਰਨ ਕੀ ਸੁਨਹੁ ਸੁਜਾਨਹੁ। ਰਹੀ ਕਿਤਿਕ ਸੋ ਚਿਤ ਦੇ ਬਰਨੋਂ। ਬਾਂਛਤਿ ਪ੍ਰਾਪਤ ਪੂਰਨ ਕਰਨੋਂ ॥ ੫੧ ॥ ਕਵਿ ਸੈਤੇਖ ਸਿੰਘ ਮਨ ਪ੍ਰੀਤ। ਗੁਰ ਕੀ ਕਥਾ ਰਚੈਂ ਸ਼ੁਭ ਰੀਤ। ਕਰਨੋ ਮਨੋਰਥ ਪੂਰਨ ਮੋਰਾ। ਗੁਰੂ ਨਿਹੋਰ ਸਾਂਝ ਅਰੁ ਭੋਰਾ ॥ ੫੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਪੁਸ਼ਕਰ ਗਮਨ' ਪ੍ਰਸੰਗ ਬਰਨਨੰ ਨਾਮ ਪੰਚਤ੍ਰਿੰਸਤੀ ਅੰਸੁ ॥ ੩੫ ॥

[1]ਤੀਜਾ। [2]ਸ਼ਤ੍ਰੂ ਨੂੰ ਡਰ ਦੇਣ ਵਾਲਾ। [3](ਦਾ) ਪਾਰਲਾ ਅਸਥਾਨ। [4]ਬ੍ਰਹਮਾ ਨੇ ਏਥੇ ਜੱਗ ਕੀਤਾ ਸੀ। [5]ਮਹਾਂ ਸ਼ਿਵ ਭਯਾਨਕ ਵੇਸ ਵਿਚ ਕਪਾਲ (ਖੱਪਰ) ਲੈਕੇ ਮੰਗਣ ਆਇਆ। [6]ਭਿਆਨਕ। [7]ਬਹੁਤ (ਕਪਾਲੀਆਂ) ਹੋ ਗਈਆਂ।

੩੬. [ਦਾਦੂ ਦ੍ਵਾਰੇ ਬਿਬੇਕ]।

ਦੋਹਰਾ ॥ ਇਸੀ ਰੀਤਿ ਨਿਤ ਪ੍ਰਤਿ ਗਮਨ ਕਰਤਿ ਗੁਰੂ ਮਹਾਰਾਜ। ਮਾਰਵਾਰ ਕੇ ਦੇਸ਼ ਮਹਿ ਪਹੁੰਚਿ ਗ਼ਰੀਬ ਨਿਵਾਜ ॥੧॥ ਚੌਪਈ ॥ *ਪੁਰਿ ਨਰਾਇਣਾ ਪਹੁੰਚੇ ਜਾਇ। ਜਹਿੰ ਦਾਦੂ ਦ੍ਵਾਰਾ† ਕਹਿਲਾਇ। ਅਵਲੋਕਤਿ ਡੇਰਾ ਪ੍ਰਭੂ ਘਾਲਾ। ਸੁੰਦਰ ਜਹਿੰ ਕਹਿੰ ਥਾਨ ਬਿਸਾਲਾ ॥ ੨ ॥ ਉਤਰਿ ਤੁਰੰਗ ਤੇ ਥਿਰੇ ਗੁਸਾਈਂ। ਸਿੰਘ ਆਨਿ ਬੈਠੇ ਤਿਸ ਥਾਂਈ।ਸਨੇਸਨੇ ਸਭਿ ਆਇ ਬਿਹੀਰ। ਉਤਰਿ ਪਰੇ ਹੋਈ ਬਹੁ ਭੀਰ ॥ ੩॥ ਹਯਨ ਹਿਰੇਖਾ ਹੈਤਿ ਬਿਸਾਲਾ। ਗਾਡ਼ਹਿੰ ਮੇਖਨ ਸ਼ਬਦ ਉਠਾਲਾ। ਕਿਤਿਕ ਬਿਲੋਕਤਿ ਦਾਦੂ ਦ੍ਵਾਰਾ। ਕੋ ਤ੍ਰਿਣ ਈਂਧਨ ਲੇਨਿ ਪਧਾਰਾ॥੪॥ ਤਹਾਂ ਜੈਤ ਸਾਹਿਬ ਮਾਹੰਤ। ਸ਼ਾਂਤਿ ਰੂਪ ਸ਼ੁਭ ਅਜ਼ਮਤਵੰਤ। ਸਾਧੁ ਸੈਂਕਰੇ ਦਾਦੂ ਮਗ ਕੇ। ਰਹੈਂ ਪ੍ਰਲੋਕ ਸਾਧਨੇ ਲਗ਼ਿਕੇ ॥ ੫ ॥ ਕਰਨਿ ਸ਼ਨਾਨ ਬ੍ਰਿਤੀ ਕੋ ਰੋਕਨ। ਏਕ ਰੂਪ ਸਭਿ ਲੋਕੈਂ ਬਿਲੋਕਨ। ਦਯਾ ਛਿਮਾ ਧੀਰਜ ਸੰਤੋਖ। ਨਿਰਹੰਕਾਰ ਅਕਾਮ ਅਰੋਖ ॥ ੬ ॥ ਦਾਦੂ ਸੁੰਦਰ ਗਿਰਾ ਬਨਾਈ।ਬੈਠੇ ਪਠਤਿ ਕਿਤਿਕ ਮਨ ਲਾਈ। ਗੁਰ ਦਲ ਕੋ ਨਰ ਕੋ ਚਲਿ ਗਯੋ। ਤਿਸੇ ਮਹੰਤ ਬੁਝਤੋ ਭਯੋ ॥੭॥ 'ਕੌ ਉਤਰਯੋ,ਕਿਤ ਤੇ ਚਲਿ ਆਯੋ ?। ਕਿਸ ਕਾਰਜ ਕੋ ਅੱਗੂ ਸਿਧਾਯੋ ?' ਸੁਨਿ ਸਗਰੋ ਸੁ ਪ੍ਰਸੰਗ ਉਚਾਰਾ। 'ਸਤਿਗੁਰ ਗੋਬਿੰਦ ਸਿੰਘ ਉਦਾਰਾ ॥੮॥ ਪੁਰਿ ਅਨੰਦ ਜਿਨ ਕੀ ਰਜਧਾਨੀ। ਵਧਯੋ ਤੁਰਕ ਸੋਂ ਬੈਰ ਮਹਾਨੀ। ਕਈ ਲਾਖ ਜੋਧਾ ਜਿਨ ਘਾਯੋ। ਬਹੁ ਬਾਰੀ ਸੰਗ੍ਰਾਮ ਮਚਾਯੋ ॥ ੯ ॥ ਪ੍ਰਥਮ ਅਨੰਦ ਪੁਰੇ ਰਣ ਭਏ। ਪੁਨ ਚਮਕੌਰ ਤੁਰਕ ਬਹੁ ਛਏ। ਬਹੁਰੋ ਜੰਗ ਮੁਕਤਸਰ ਭਯੋ। ਸੋ ਗੁਰ ਅਬਿ ਆਵਨਿ ਇਤ ਕਯੋ ॥੧੦॥ ਸਾਹਿਬਜ਼ਾਦੇ ਰਣ ਮਹਿੰ ਦੋਇ। ਬਾਲਕ ਦੈ ਤੁਰਕਨ ਗਹਿ ਸੋਇ। ਇਮ ਚਾਰੋਂ ਤਿਨ ਕੋ ਸਿਰ ਚਰੇ। ਰਾਜ ਤੇਜ ਰਿਪੁ ਕੋ ਨਿਤ ਹਰੈ' ॥੧੧॥ ਸੁਨੀ ਮਹੰਤ ਜੈਤ ਸਭਿ ਬਾਤ। ਅਚਰਜ ਧਰਤਿ ਰਿਦੇ ਅਵਦਾਤ।–ਕਹਾਂ ਤੁਰਕਪਤਿ ਸਭਿ ਛਿਤ ਮਾਲਿਕ।ਮਹਾਂ ਸੁਭਟ ਤਿਹ ਸੋਂ ਰਣ ਘਾਲਕ–॥੧੨॥ ਇਕਠੇ ਕਰੇ ਸਾਧ ਤਿਸ ਕਾਲਾ। ਦਰਸ਼ਨ ਕਰਨ ਹੇਤੁ ਸੋ ਚਾਲਾ। ਜਹਿੰ ਪ੍ਰਭੂ ਥਿਰੇ ਦਿਵਾਨਿ ਲਗਾਇ। ਚਿਤਵਤ ਮਹਿਮਾ ਕੋ ਤਹਿੰ ਆਇ

*ਸੋ ਸਾਖੀ (ਸਾਖੀ ੯੪) ਤੇ ਸਾਖੀ ਪੋਥੀ ਦੀ ਸਾਖੀ ਰਲਵੀਂ ਇਵੇਂ ਚੱਲੀ ਹੈ।

†ਨਰਾਇਣਾ ਪਿੰਡ ਜੈਪੁਰ ਰਾਜ ਵਿਚ ਹੈ। ਦਾਦੂ ਜੀ ਪੰਜਵੇਂ ਪਾਤਸ਼ਾਹ ਦੇ ਸਮੇਂ ਹੋਏ ਹਨ, ਇਸ ਮਹਾਤਮਾਂ ਦੀ ਬਾਣੀ ਤੋਂ ਉਗਾਹੀ ਮਿਲਦੀ ਹੈ ਕਿ ਗੁਰੂ ਘਰ ਨਾਲ ਉਸ ਦਾ ਚੋਖਾ ਸੰਬੰਧ ਸੀ। ਦਾਦੂ ਜੀ ਦਾ ਜਨਮ ਅਹਿਮਦਾਬਾਦ ਦਾ ਸੀ।

॥ ੧੩ ॥ ਨਿਕਟ ਹੋਇ ਕਰ ਤੇ ਕਰਿ ਨਮੋ। ਸ਼੍ਰੀ ਗੁਰ ਪਿਖਿ ਮਹੰਤ ਤਿਹ ਸਮੋ ।ਸਾਦਰ ਨਿਕਟ ਬਿਠਾਵਨ ਕਰਸੋ।ਬੈਠਿ ਦਰਸ ਕਰਿ ਆਨੰਦ ਭਰਸੋ ॥੧੪॥ ਸਾਹਿਬਜ਼ਾਦਨ ਕੀ ਕਰਿ ਗਾਥਾ। ਬੋਲਤਿ ਭਯੋ ਗੁਰੂ ਕੇ ਸਾਥਾ। 'ਇਸੀ ਹੇਤੁ ਸ਼੍ਰੀ ਦਾਦੂ ਕਹਸੋ। ਨਿਰਦਾਵੇ ਮਹਿੰ ਬਹੁ ਸੁਖ ਲਹਸੋ॥ ੧੫ ॥ ਦੋਹਰਾ ॥ ਦਾਦੂ ਦਾਵਾ ਦੂਰ ਕਰਿ ਬਿਨ ਦਾਵੇ ਦਿਨ ਕੱਟਿ। ਕੇਤੀ ਸੌਦਾ ਕਰਿ ਗਈ ਏਤ ਪਸਾਰੀ ਦੇ ਹੱਟ ॥ ੧੬ ॥ ਚੌਪਈ ॥ ਦਾਵਾ ਕਰਨੇ ਮਹਿੰ ਦੁਖ ਘਨੇ ॥ ਉਠੈਂ ਉਪਾਧਿ ਨ ਜਾਹੀਂ ਗਨੇ। ਨਿਰਦਾਵੇ ਮਹਿੰ ਸਭਿ ਸੁਖ ਅਹੈ। ਛਿਮਾ ਕਰਨਿ ਤੇ ਨਰ ਸੋ ਲਹੈ'॥੧੭॥ ਸੁਨਿ ਮਤਿਗੁਰ ਤਬਿ ਤਿਸੈ ਸੁਨਾਯੋ। 'ਸੰਤਨਿ ਕੋ ਮਤ ਇਮ ਬਨਿ ਆਯੋ। ਜਿਨਹੁੰ ਧਰਮ ਕੀ ਰੱਛਾ ਕਰਨੀ। ਸੁਨਿ ਤਿਨ ਕੀ ਗਤਿ ਜਮ ਹੈ ਬਰਨੀ ॥ ੧੮ ॥ ਦੋਹਰਾ ॥ ਦਾਦੂ ਦਾਵਾ ਬੰਧਿ ਕੇ ਸਭਿ ਕੋ ਲਈਏ ਲੁੱਟ। ਇੱਕੋ ਰਹਿਸੀ ਖਾਲਸਾ ਹੋਰ ਸਭਿ ਮਰਸੀ ਹੁੱਟ ॥੧੯॥ ਚੌਪਈ ॥ ਧਰਮ ਬਿਦਾਰਸੋ* ਹਿੰਦੂ ਤੁਰਕਾ। ਨਿਸ਼ਚਾ ਕਰਸੋ ਦੂਰ ਸਭਿ ਉਰ ਕਾ। ਗਹਿਕੈ ਸ਼ਸਤ੍ਰ ਦੀਜੀਅਹਿ ਦੰਡ। ਰਹੈ ਧਰਮ ਤਬਿ ਦੁਸ਼ਟਨਿ ਖੰਡਿ[1]' ॥ ੨੦ ॥ ਜੈਤ ਕਹੈ 'ਹਮਰੇ ਗੁਰ ਭਾਖਾ। ਛਿਮਾ ਬਿਖੈ ਸਗਰੋ ਗੁਨ ਰਾਖਾ। ਜਿਮ ਕਰਨੀ ਸੋ ਰਾਹੁ ਬਤਾਯੋ'। ਪੁਨ ਦੋਹਾ ਕਹਿ ਔਰ ਸੁਨਾਯੋ॥ ੨੧॥ ਦੋਹਰਾ ॥ 'ਦਾਦੂ ਸਮਾ ਬਿਚਾਰਿ ਕੈ ਕਲਿ ਕਾ ਲੀਜੈ ਭਾਇ। ਜੋ ਕੋ ਮਾਰੈ ਢੀਮ ਇਟ ਲੀਜੈ ਸੀਸ ਚਢਾਇ' ॥ ੨੨ ॥ ਚੌਪਈ ॥ ਸੁਨਿ ਗੁਰ ਕਹਸੋ 'ਤੁਮਹੁ ਇਮ ਕਰਨੀ। ਪੰਥ ਨਿਵਿਰਤ ਤਿਨਹੁ ਕਹੁ ਬਰਨੀ। ਜਿਨਹੁ ਕੁਕਰਮ ਹਟਾਵਨਿ ਕਰਨੋ। ਤਿਨ ਕੋ ਅਪਰ ਬਿਧੀ ਸੋਂ ਬਰਨੋ[2] ॥ ੨੩॥ ਦੋਹਰਾ ॥ ਦਾਦੂ! ਸਮਾਂ ਬਿਚਾਰ ਕੈ ਕਲਿਕਾ ਲੀਜੈ ਭਾਇ। ਜੋ ਕੋ ਮਾਰੈ ਈਟ ਢੀਮ ਪਾਥਰ ਹਨੈ ਰਿਸਾਇ' ॥੨੪॥ ਚੌਪਈ ॥ ਸੁਨਿ ਕਰਿ ਸਿੰਘ ਸਭਾ ਗਨ ਸਾਧੂ।–ਨਹਿੰ ਸਹੀਅਹਿ ਦੁਸ਼ਟਨਿ ਅਪਰਾਧੂ–। ਹਸੇ ਸਕਲ ਹੀ ਮੋਦ ਬਢਾਇ। 'ਵਾਹੁ ਵਾਹੁ ਬਚ' ਕਹੈ ਸੁਨਾਇ ॥੨੫॥ਦੋਨਹੁੰ ਪੱਖਨ ਕੀ ਦੈ ਬਾਤ। ਭਈ ਸਭਾ ਮਹਿੰ ਸੁਭ ਬੱਖਯਾਤ। ਗੁਰੂ ਕਹਸੋ 'ਆਧੇ ਕਲਿ ਕਾਲਾ। ਦੁਸ਼ਟਨ ਕੋ ਭਾ ਤੇਜ ਕਰਾਲਾ ॥ ੨੬ ॥ ਸੰਤ ਗਰੀਬ ਧੇਨੁ ਦਿਜ ਦੇਖੀ। ਕਰਹਿੰ ਅਵੱਗਯਾ ਮੂਰਖ ਰੋਖੀ[3]। ਤਿਨ ਸੋਂ ਦੰਡ ਕਰਨਿ ਬਨਿ ਆਵੈ।ਧਰਨੀ ਛਿਮਾ[4] ਨਹੀਂ

[1]ਭਾਵ ਧਰਮ ਬਚਾਵਨ ਲਈ ਦੁਸ਼ਟਾਂ ਨੂੰ ਮਾਰਨਾ (ਰਵਾ ਹੈ)। [2]ਕਹਿੰਦੇ ਹਾਂ। [3]ਕ੍ਰੋਧੀ।
[4]ਛਿਮਾ ਧਾਰਨੀ।
*ਪਾ:–ਬਿਗਾਰਸੋ।

ਨਿਬਹਾਵੈ ॥ ੨੭ ॥ ਤੋਜ਼ਾ ਤੁਪਕ ਤੀਰਨ ਖਰ ਧਰਿ ਕਰਿ। ਕਰਹਿ ਦਿਖਾਵਨ ਤੋਜ ਤਰਾਤਰ[1] । ਤੌ ਕਲਿ ਕਾਲ ਬਿਖੈ ਬਨਿ ਆਵੈ । ਜੀਤਹਿ ਹਤਿ ਚਿੰਤਾ ਬਿਸਰਾਵੈ[2]* ॥੨੮॥ ਸੁਧ ਬੁਧਿ ਸਹਤ ਭਲੇ ਗੁਨ ਸਾਰੇ। ਨਰ ਉਰ ਤੇ ਕਲਿਜੁਗ ਨਿਰਵਾਰੇ। ਧਰਹਿੰ ਸ਼ਸਤ੍ਰ ਸਿਮਰਹਿੰ ਸਤਿਨਾਮੁ*। ਧਰਮ ਧਰਹਿੰ ਪਹੁੰਚਹਿੰ ਸੁਰਧਾਮੁ ॥ ੨੯ ॥ ਇਸ ਕਾਰਨ ਤੇ ਪੰਥ ਉਪਾਧੋ। ਦੇ ਆਯੁਧ ਰਸ ਬੀਰ ਵਧਾਧੋ[3] । ਬਚਨ ਬਿਲਾਸ ਕਰੇ ਇੱਤਮਾਦਿ। ਹਰਖੇ ਦੁਹਦਿਸ਼ਿ ਸੁਨਿ ਸੈਬਾਦਿ ॥ ੩੦ ॥ ਸਾਧ ਜੋਤ ਕਰ ਜੋਰਿ ਉਚਾਰਾ । 'ਆਜ ਦੇਗ਼ ਤੇ ਲੇਹੁ ਭੰਡਾਰਾ । ਸ਼੍ਰੀ ਦਾਦੂ ਅਸ ਹੁਕਮ ਬਖਾਨਾ । ਆਇ ਜਿ ਇਹਾਂ ਸਭਿਨਿ ਦੇ ਖਾਨਾ ॥੩੧॥ ਯਾਂਤੇ ਲੀਜਹਿ ਭਾਉ ਹਮਾਰੋ । ਦਲ ਜੁਤਿ ਕੀਜੈ ਅੰਗੀ ਕਾਰੋ[3] । ਸ਼੍ਰੀ ਪ੍ਰਭੁ ਜੀ ਸੁਨਿ ਕੈ ਮੁਸਕਾਏ । ਪਤਿਆਵਨ ਹਿਤ ਤਾਂਹਿ ਅਲਾਏ ॥ ੩੨ ॥ 'ਹਮਰੇ ਸੈਗ ਬਾਜ ਬਹੁਤੇਰੇ । ਨਹਿੰ ਅਹਾਰ ਪਾਯੋ ਇਸ ਬੇਰੇ । ਇਨ ਕੌ ਤ੍ਰਿਪਤਿ ਪ੍ਰਥਮ ਕਰਿ ਲੀਜੈ । ਪਾਛੇ ਹਮਹੁੰ ਦੇਗ਼ ਕਹਿ ਦੀਜੈ' ॥ ੩੩ ॥ ਸੁਨਤਿ ਸਾਧ ਉਪਜੀ ਦੁਚਿਤਾਈ। –ਇਹੁ ਅਨਬਨ ਕੈਸੇ ਬਨਿ ਆਈ। ਧਰਮ ਅਹਿੰਸ ਸਦਾ ਹਮ ਮਾਂਹੀ। ਬਾਜ ਮਾਸ ਬਿਨ ਤ੍ਰਿਪਤੈਂ ਨਾਂਹੀ॥੩੪॥ਸਤਿਗੁਰ ਭੀ ਜਾਨਤਿ ਇਮ ਆਛੇ। ਤਊ ਹਮਹੁ ਤੇ ਆਮਿਖ ਚਾਂਛੇ[4]–। ਹੇਤੁ ਪਰਖਿਬੇ ਲਖੀਅਤਿ ਐਸੇ। ਸਮਝ ਰਿਦੇ ਬੋਲਨੋ ਤਥਿ ਤੈਸੇ ॥ ੩੫ ॥ 'ਹਾਵਰਿ ਬਾਜਨ ਬ੍ਰਿੰਦ ਅਗਾਰੀ । ਆਜ ਕਰੈਂ ਹਮ ਥਿਨੈ ਉਚਾਰੀ । ਸਾਧਨ ਕੀ ਸੋ ਮਰਜ਼ੀ ਮਾਨਹਿ। ਕਰਹਿੰ ਜੁਵਾਰ ਬਾਕੁਰੀ ਖਾਨਹਿੰ ॥ ੩੬ ॥ ਅੰਨ ਸੈਗ ਤ੍ਰਿਪਤਾਵੈਂ ਸਾਰੇ। ਬਹੁਰ ਲੀਜੀਅਹਿ ਆਪ ਅਹਾਰੇ' । ਸੁਨਤਿ ਸਾਧ ਤੇ ਗੁਰੂ ਉਚਾਰਾ । 'ਹਮ ਭੀ ਮਾਨਹਿੰ ਕਰਹਿੰ ਅਹਾਰਾ' ॥੩੭॥ ਸੁਨਿਕੈ ਸਾਧ ਗਯੋ ਹਰਖਾਇ। ਤਮਾਰੀ

---

[1]ਬਹੁਤ । [2]ਮਰਨ ਦੀ ਚਿੰਤਾ ਭੁਲਾਕੇ ਫਤਹ ਪਾਵਣੀ ਹੈ। (ਅ) (ਇਨ੍ਹਾਂ ਨੂੰ) ਮਾਰਕੇ ਜਿੱਤਾਂਗੇ ਤੇ (ਨਿੱਤ ਦੀ) ਚਿੰਤਾ ਮੁਕਾਵਾਂਗੇ । [3]ਮਾਸ ਮੰਗਦੇ ਹਨ ।

*ਦੇਖੋ ਭੁੱਲਾ ਸਿੰਘ, ਰਾਮ ਸਿੰਘ ਆਦਿਕਾਂ ਦੇ ਚਲੇ ਜਾਣ ਤੇ ਰਤਾ ਨਹੀਂ ਥਵੇਂ । ਉਹੋ ਉਦੇਸ਼, ਉਹੋ ਨਿਰਭੈਤਾ, ਉਹੋ ਚੜ੍ਹਦੀ ਕਲਾ ਹੈ। ਫਿਰ ਇਕ ਸਮਝ ਗੋਚਰੀ ਹੋਰ ਬਾਤ ਹੈ, ਜਿਵੇਂ ਸ਼ਸਤ੍ਰ ਧਾਰਨ ਤੇ ਨਿਰੀ ਫਲਾਂ ਵਾਲੀ ਨੀਤੀ ਵਰਤਣੀ ਨਹੀਂ ਦੱਸ ਰਹੇ। ਸਤਿਨਾਮ ਦਾ ਸਿਮਰਨ ਤੇ ਸ਼ਸਤ੍ਰ ਧਾਰਨਾ । ਭਾਵ ਸ਼ਾਂਤ ਰਸ ਤੇ ਬੀਰ ਰਸ ਇਕ ਕਰ ਰਹੇ ਹਨ । ਜੋ ਸਿਖ ਨਾਮ ਬਾਣੀ ਛੋਡਕੇ ਰਾਜਸੀ ਚਾਲਬਾਜ਼ੀ ਚਲ ਰਹੇ ਹਨ ਓਹ ਗੁਰੂ ਆਦਰਸ਼ ਨਹੀਂ ਵਰਤ ਰਹੇ, ਓਹ ਕੋਈ ਪੱਛਮੀ ਚਾਲਬਾਜ਼ੀ ਯਾ ਨਵੀਂ ਨੀਤੀ ਚਲਾ ਰਹੇ ਹਨ ।

ਕਰੀ ਸਕਲ ਬਿਧਿ ਜਾਇ। ਪੀਛੇ ਸਿੰਘ ਪਰਸਪਰ ਮਿਲਿ ਕਰਿ। ਕਰਨੈ ਬਿਬੇਕ*ਬਿਚਾਰ ਰਹਤਿ ਧਰਿ'॥੩੯॥ਸ਼੍ਰੀ ਸਤਿਗੁਰਕੇ ਸੰਗ ਉਚਾਰੇ।'ਜਬਿ ਆਏ ਤੁਮ ਦਾਦੂ ਦ੍ਵਾਰੇ। ਨਮੋ ਕਮਾਨ ਸਾਥ ਤੁਮ ਕੀਨੀ। ਰਹਤ ਬਿਹੀਨ ਖਾਲਸੇ ਚੀਨੀ ॥ ੪੯ ॥ ਭਏ ਊਚਿਤ ਦੈਬੇ ਤਨਖਾਹੁ। ਸਦਾ ਅਭੁਲ ਆਪ ਉਰ ਮਾਹੁ। ਬਖਸ਼ਹੁ ਜਗ ਔਗੁਨ ਸਮੁਦਾਏ।ਲੇਹੁ ਖਾਲਸੇ ਤੇ ਬਖਸ਼ਾਏ' ॥ ੪੦ ॥ ਸੁਨਿ ਬਿਬੇਕ ਕੋ ਭਏ ਪ੍ਰਸੰਨ। ਕਹਨੈ ਕਿ 'ਗੁਰੂ ਖਾਲਸਾ ਪੈਨਾਕਰੀ ਨਮੋ ਹਮ ਪਰਖਨ ਹੇਤੁ। ਭਏ ਸਿੰਘ ਕੈ ਨਹੀਂ ਸੁਚੇਤ ॥ ੪੧॥ ਲਿਹੁ ਤਨਖਾਹ ਅਵਾਜ਼ ਸੁਨਾਵਹੁ। ਇਸ ਬਿਧਿ ਕੀ ਨਿਤ ਰਹਤ ਕਮਾਵਹੁ'। ਸਿੰਘ ਸਮਾਧੁਯੋ ਇਕ ਕਹਿ ਤਬੈ। ਪੰਚ ਹਜ਼ਾਰ ਦੇਹੁ ਧਨ ਅਬੈ' ॥ ੪੨ ॥ ਸੁਨਤਿ ਦੂਸਰੇ ਤਬਹਿ ਬਖਾਨਾ। 'ਤੁਮ ਇਹ ਭਾਖਨੈ ਦਰਬ ਮਹਾਨਾ। ਕਰਹੁ ਅਵਾਜ ਪੰਜ ਸੈ ਕੇਰੀ'।ਸੁਨਿ ਤੀਸਰ ਬੋਲਨੈ ਤਿਸ ਬੇਰੀ ॥ ੪੩ ॥ 'ਬਹੁਤ ਪੰਚ ਸੈ ਭੀ ਇਨ ਕਹਨੈ। ਇਸ ਤੇ ਅਲਪ ਕਹਨਿ ਹਮ ਲਹਨੈ'। ਸੁਨਿ ਚੌਥੇ ਬੋਲਨੈ ਸਭਿ ਮਾਂਹੁ। 'ਗੁਰ ਢਿਗ ਧਨ ਕੀ ਨਹੀਂ ਪ੍ਰਵਾਹੁ' ॥ ੪੪ ॥ ਪੰਚਮ ਕਹੈ 'ਪੰਚ ਲਖ ਲਾਵਹੁ। ਅਬਿ ਹੀ ਦਰਬ ਗੁਰੂ ਤੇ ਪਾਵਹੁ'। ਸੁਨਤਿ ਖਾਲਸੇ ਸਕਲ ਬਿਚਾਰਨੈ। ਕਰਿ ਮਸਲਤ ਕੋ ਬਹੁਰ ਉਚਾਰਨੈ ॥ ੪੫ ॥ 'ਕਹਹੁ ਜਿਤਿਕ' ਗੁਰ ਦੇਂ ਧਨ ਤੇਤੋ[1]। ਪੁਨ ਸਿੰਘਨਿ

[1]ਭਾਵ ਰਹਿਣੀ ਵਾਲੇ ਸਿੰਘਾਂ ਨੇ ਸੋਧ ਕਰਨ ਦਾ ਵਿਚਾਰ ਕੀਤਾ [ਸੰ:, ਵਿਵੇਕ=ਨਿਰਨਾ, ਵਿਚਾਰ (ਜਬਾਰਥ ਗਿਆਨ)। (ਅ) ਕਿਸੇ ਨਿਯਮ ਜਾਂ ਧਰਮ ਦੀ ਧਾਰਨਾ। (ਏ) ਧਰਮ ਦੇ ਨਿਯਮ ਅਨੁਸਾਰ ਰਹਿਤ ਦਾ ਵਿਚਾਰ ਜਾਂ ਨਿਰਨਾ ਕਰਨਾ। ਰਹਿਤ ਜਾਂ ਧਾਰਨਾ ਸਬੰਧੀ ਸੋਧ ਕਰਨੀ]। [2]ਇਕ ਸਿੰਘ ਸ਼ਸਤ੍ਰ ਸਮੇਤ ਹੋਕੇ। [3]ਤਿਤਨਾ ਹੀ ਦੇ ਦੇਣਗੇ। *ਸਾਖੀ ਪੋਥੀ ਦੀ ਸਾਖੀ ਹੈ।

†ਦੇਖੋ ਸਿਖ ਕਿਸ ਸ਼ਰਧਾ ਤੇ ਅਦਬ ਵਿਚ ਬੋਲ ਰਹੇ ਹਨ। ਇਹੋ ਪ੍ਰਸੰਗ ਪੜ੍ਹਕੇ ਅਜ ਕਲ ਦੇ ਕਰਨੀਂ ਹੀਨ ਢੋਕੇ ਦਮਗਜੀਏ ਸਿੱਖ ਸਤਿਗੁਰ ਦੀ ਸ਼ਾਨ ਵਿਚ ਥੀ ਅਦਬ ਨਾਲ ਬੋਲਨਾ ਨਹੀਂ ਕਰਦੇ ਤੇ ਹੰਕਾਰੀ ਹੋਕੇ ਥਾਂ ਕੁਥਾਂ ਹਠ ਤੇ ਜ਼ੋਰ ਦਿਖਾਉਂਦੇ ਹਨ, ਪਰ ਅਸਲ ਭਾਵ ਲੈਕੇ ਸਤਿਗੁਰਾਂ ਦੇ ਹੁਕਮਾਂ ਤੇ ਨਹੀਂ ਟੁਰਦੇ। ਅੰਕ ੪੮ ਵਿਚ ਸਿੱਧ ਹੋ ਜਾਂਦਾ ਹੈ ਕਿ ਗੁਰੂ ਜੀ ਨੇ ਜਾਣਕੇ ਇਹ ਖੇਲ ਕੀਤਾ ਸੀ ਤੇ ਆਪ ਖੁਸ਼ ਹੋਏ ਹਨ ਕਿ ਖਾਲਸਾ ਸੁਚੇਤ ਹੋ ਗਿਆ ਹੈ। ਗੂਹਲਾ ਭਾਵ ਇਹ ਹੈ ਕਿ ਆਪ ਪੰਥ ਵਿਚ ਜਾਨ ਭਰ ਰਹੇ ਹਨ ਕਿ ਸਾਡੇ ਮਗਰੋਂ ਖਾਲਸਾ ਸਾਡਾ ਰੂਪ ਹੋਕੇ ਜਗਤ ਤੇ ਥਿਰ ਰਹੇ। ਫਿਰ ਖਾਲਸੇ ਨੇ ਦੇਖੋ ਉਸ ਰੁਪੱਯੇ ਨਾਲ ਲੰਗਰ ਦਾ ਡੇਗ ਬਣਾਇਆ ਹੈ ਸ਼ਸਤ੍ਰ ਪਰ ਨਹੀਂ ਲਗਾਇਆ। ਨਾਲੇ ਖਾਲਸਾ ਜੀ ਸਮਝ ਗਏ ਹਨ ਕਿ ਇਹ ਸਾਡੇ ਦਿਖਾਉਣ ਲਈ ਚੋਜ ਹੈ ਤਾਹੀਏਂ ਕਹਿੰਦੇ ਹਨ:-"ਪੁਨ ਸਿੰਘਨਿ ਕੋ ਲਾਕਹਿ ਏਤੋ"। [ਦੇਖੋ ਅੰਕ ੪੬]।

ਕੋ ਲਾਗਹਿ ਏਤੋ। ਕੋ ਦੇ ਸਕਹਿ? ਨ ਕਰੋ ਬਿਚਾਰਨ। ਯਾਂ ਤੇ ਕੀਜਹਿ ਉਚਿਤ ਉਚਾਰਨ' ॥੪੬॥ ਤਬਿ ਸਭਿ ਸਮਝੇ ਕਰੀ ਅਵਾਜ। 'ਦੇਹਿ ਸਵਾ ਸੈ ਧਨ ਮਹਾਂਰਾਜ'। ਸਤਿਗੁਰ ਕਰਿ ਮਨਜ਼ੂਰ ਤਨਖਾਹੁ। ਦੀਨੋ ਸਰਬ ਖਾਲਸੇ ਪਾਹੁ ॥ ੪੭ ॥ ਸਿੰਘਨਿ ਲੇ ਕਰਿ ਕਾਰ ਲਗਾਯੋ। ਲੰਗਰ ਕੋ ਤੰਬੂ ਬਨਵਾਯੋ। ਰਿਦੈ ਪ੍ਰਸੰਨ ਕ੍ਰਿਪਾ ਨਿਧਿ ਭਏ।–ਭਯੋ ਸੁਚੇਤ ਖਾਲਸਾ ਅਬੈ– ॥ ੪੯ ॥ ਦੋਹਰਾ ॥ [1]ਪਾਂਚ ਸੈ ਕੀ ਭੇਟ ਦੇ ਪ੍ਰਭੁ ਜੀ ਸਿਖ ਤਨਖਾਹ। ਹਮ ਦੀਨੀ ਜੋ ਦੇ ਨ ਹਿਤ ਤਿਸ ਕੀ ਪੂੰਜੀ ਸ੍ਰਾਹ* ॥ ੪੯ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਦਾਦੂ ਕੋ' ਪ੍ਰਸੰਗ ਬਰਨਨੰ ਨਾਮ ਖਸ਼ਟ ਤ੍ਰਿੰਸਤੀ ਅੰਸੂ ॥੩੬॥

੩੭. [ਦਾਦੂ ਦ੍ਵਾਰੇ ਦੇ ਮਹੰਤ ਵਲੋਂ ਭੰਡਾਰਾ। ਭਾਈ ਦਯਾ ਸਿੰਘ ਜੀ ਵਾਪਸ ਆਏ]।

ਦੋਹਰਾ ॥ ਇਤਨੇ ਮੈਂ ਆਵਨ ਕੀਯੋ ਜੈਤ ਸਾਧ ਸਮੁਝਾਇ'।ਰਸਤ ਉਚਾਏ ਸੰਗ ਸਭਿ ਚਾਵਰ ਚੁਨ ਬਧਾਇ ॥ ੧ ॥ ਚੌਪਈ॥ ਘ੍ਰਿਤ ਮਿਸ਼ਟਾਨ ਆਨਿ ਕਰਿ ਖਰੇ।ਸਕਲ ਕ੍ਰਿਪਾ ਨਿਧਿ ਆਗੇ ਧਰੇ।ਬ੍ਰਿੰਦ ਬਾਜ ਜਿਸ ਥਲ ਬੈਠਾਰੇ। ਭਯੋ ਜੈਤ ਥਿਰ ਤਿਨਹੁੰ ਅਗਾਰੇ ॥ ੨ ॥ ਹਾਥ ਜੋਰਿ ਕਰਿ ਬਿਨੈ ਬਖਾਨੇ। 'ਤੁਮ ਸਤਿਗੁਰ ਕੋ ਬਾਜ ਸੁਜਾਨੇ। ਪ੍ਰਥਮ ਜਨਮ ਕ੍ਰਿਯ ਕਰਮ ਭਲੇਰੇ। ਜਿਸ ਤੇ ਕਰ ਸਪਰਸ਼ ਗੁਰ ਕੇਰੇ ॥੩॥ ਇਹ ਸਾਧਨ ਕੋ ਲਖਹੁ ਸਥਾਨਾ। ਜਿਨਹੁ ਅਹਿੰਸ ਧਰਮ ਮਨ ਠਾਨਾ। ਕਰਨੋ ਚਹੈਂ ਪ੍ਰਭੁ ਕੀ ਪਹੁਨਾਈ। ਤੁਮ ਲੌ ਰਹੀ ਬਾਤ ਅਬਿ ਆਈ ॥ ੪ ॥ ਅੰਨ ਅਹਾਰ ਆਜ ਤੁਮ ਕਰੀ-ਅਹਿ।ਨਹਿੰ ਆਮਿਖ ਕੋ ਰਿਦੈ ਚਿਤਰੀਅਹਿ।ਸ੍ਰੀ ਦਾਦੂ ਕੋ ਅਹੈ ਭੰਡਾਰਾ। ਜਿਸ ਤੇ ਮਾਨਵ ਅਚਹਿੰ ਹਜ਼ਾਰਾ' ॥ ੫ ॥ ਹੁਤੀ ਸੁਵਾਰ ਬਾਕੁਰੀ ਸੋਯ। ਇਮ ਕਹਿ ਅੱਗੂ ਬਖੇਰੀ ਸੋਯ। ਬਾਜਨ ਬਿਨੈ ਸਾਧ ਕੀ ਮਾਨੀ। ਤਤਛਿਨ ਕੀਨਿ ਅੰਨ ਗਨ ਖਾਨੀ ॥੬॥ ਕਿਤਿਕ ਸਿੰਘ ਅਵਲੋਕਤਿ ਗਏ। ਸਕਲ ਪ੍ਰਸੰਗ ਸੁਨਾਵਤਿ ਭਏ। 'ਪ੍ਰਭੁ ਜੀ ਬਾਜਨ ਅਚੀ ਜੁਵਾਰੀ। ਜੈਤ ਸਾਧ

[1]ਪੰਜ ਸੌ (ਰੁਪੱਯਾ) ਪ੍ਰਭੂ ਜੀ ਨੇ ਤਨਖਾਹ ਸਿੱਖਾਂ ਨੂੰ ਦਿੱਤੀ ਤੇ ਇਹ ਸਿਖਾਇਆ ਕਿ) ਅਸਾਂ ਦਿੱਤੀ ਹੈ (ਤਨਖਾਹ), ਜੋ (ਸਿੱਖ ਤਨਖਾਹੀਆ ਹੋਕੇ) ਹਿਤ ਨਾਲ (ਤਨਖਾਹ) ਨਹੀਂ ਦੇਵੇਗਾ ਉਸ ਦੀ ਪੂੰਜੀ ਨਾਸ਼ ਹੋ ਜਾਵੇਗੀ। [2]ਜੈਤ ਨੇ ਬਹੁਤੇ ਸਾਧਾਂ ਸਮੇਤ।

*ਸੋ ਸਾਖੀ ਦੀ ੯੪ਵੀਂ ਸਾਖੀ ਦਾ ਇਹ ਕੁਝ ਘੱਟ ਵੱਧ ਭਾਵ ਚਲ ਰਿਹਾ ਹੈ। ਇਹ ਦੋਹਰਾ ਸੋ ਸਾਖੀ ਦਾ ਹੈ ਤੇ ਉਥੇ ਇਸ ਦਾ ਪਾਠ ਐਉਂ ਹੈ:–"ਪਾਂਚ ਸਹੰਸ੍ਰ ਕੀ ਭੇਟ ਦੈ ਪ੍ਰਭ ਜੀ ਸਿਖ ਤਨਖਾਹ। ਹਮਿ ਦੀਨੀ, ਜੋ ਦੇਇ ਨਹਿੰ, ਤਿਸ ਕੀ ਪੂੰਜੀ ਸ੍ਰਾਹ।" ਸੋ ਸਾਖੀ ਵਿਖੇ ਪੰਜ ਸੌ ਰੁਪੱਯਾ ਤਨਖਾਹ ਦਾ ਦੇਣਾ ਹੀ ਲਿਖਿਆ ਹੈ, ਪਰ ਸਾਖੀ ਪਥੀ ਵਿਚ ਸਵਾ ਸੌ ਲਿਖਿਆ ਹੈ।

ਜਥਿ ਥਿਨੈ ਉਚਾਰੀ' ॥ ੭ ॥ ਸੁਨਿ ਮੁਸਕਾਇ ਗੁਰੂ ਤਥਿ ਭਾਖਾ। 'ਰਸਤ ਦੇਗ ਕੀ ਲਿਹੁ ਅਭਿਲਾਖਾ*'।ਆਨਿ ਜੈਤ ਸਗਰੀ ਤਥਿ ਦਈ। ਜਿਤਿਕ ਲਾਂਗਰੀ ਗੁਰ ਕੇ ਲਈ ॥ ੮ ॥ ਕਰਨੋ ਤਯਾਰ ਲੰਗਰ ਤਤਕਾਲਾ। ਪ੍ਰਥਮ ਪਰੋਸਨੋ ਥਾਲ ਬਿਸਾਲਾ। ਸਕਲ ਅਹਾਰ ਪਾਇ ਸਮੁਦਾਏ।ਕ੍ਰਿਪਾ ਨਿਧਾਨ ਚੋਤੁ ਸੋ ਲਯਾਏ॥੯॥ਅਚਨੋ ਜਥਾ ਰੁਚਿ ਥਾਲ ਉਠਾਯੋ। ਪੁਨ ਸਭਿ ਸਿੰਘਨ ਮਹਿੰ ਬਰਤਾਯੋ। ਮਨ ਭਾਵਤਿ ਅਚਿ ਛੁਧਾ ਮਿਟਾਈ। ਸੁਪਤਿ ਜਥਾ ਸੁਖ ਨਿਸਾ ਬਿਤਾਈ॥੧੦॥ਸ਼੍ਰੁਮਤ ਸਾਥ ਕੋ ਜਾਨਿਕ੍ਰਿਪਾਲ॥ਕਰਨੋ ਮੁਕਾਮ ਹੇਰਿ ਸੁਰ ਸਾਲਾ[1]। ਨਿਕਟ ਨਿਕਟ ਕੇ ਨਰ ਗਨ ਆਏ। ਦਰਸ਼ਨ ਕਰਿ ਕਰਿ ਸੀਸ ਨਿਵਾਏ ॥੧੧॥ ਸਾਧਨਿ ਸੁਧ ਸੰਬਾਦ ਸੁਧਾਰਾ[2]। ਮੁਦਤਿ ਹੋਤਿ ਬਹੁ ਸੁਜਸੁ ਉਚਾਰਾ। ਸੋ ਦਿਨ ਜਾਮਨਿ ਤਹਾਂ ਬਿਤਾਈ। ਭਈ ਪ੍ਰਾਤਿ ਤਯਾਰੀ ਕਰਿਵਾਈ॥੧੨॥ਸਤਿਗੁਰ ਬਸਤ੍ਰ ਸ਼ਸਤ੍ਰ ਕੋ ਪਹਿਰੇ। ਹਯ ਅਰੋਹ ਆਸਨ ਪਰ ਠਹਿਰੇ। ਦਲ ਸਮੇਤ ਕਰਿ ਕੂਚ ਸਿਧਾਰੇ। ਪਹੁੰਚੇ ਕਿਤਿਕ ਕੋਸ ਦਿਨ ਸਾਰੇ॥੧੩॥ਲਾਲੀ ਨਗਰ† ਪਹੁਚੇ ਜਾਇ।ਬਛੀ ਮਜਲ ਕਰਿ ਗਏ ਸੁ ਥਾਇ। ਖਾਨ ਪਾਨ ਕਰਿ ਨਿਸਾ ਗੁਜਾਰੀ। ਭਈ ਪ੍ਰਾਤਿ ਕੀਯਸਿ ਅਸ-

[1]ਸੁਰ ਸ਼ਾਲਾ=ਚੰਗੀ ਥਾਂ, ਸ੍ਰੇਸ਼ਟ ਥਾਂ। [2]ਸ਼ੁਧ ਆਸ਼ੇ ਨਾਲ ਜੋ ਵਿਚਾਰ ਕੀਤੀ ਜਾਏ ਸੋ ਸ਼ੁਧ ਸੰਬਾਦ ਕੀਤਾ। [ਸੁਧਾਰਾ=ਕੀਤਾ]।

*ਇਥੇ ਆਪ ਧਾਰਮਕ ਸਹਾਰਾ ਸਿਖਾ ਰਹੇ ਹਨ: ਦੂਸਰੇ ਦੇ ਧਾਰਮਿਕ ਵਿਸ਼ਵਾਸ਼ ਦਾ ਜੋ ਉਸ ਨੇ ਨੇਕਨੀਯਤੀ ਨਾਲ ਸੱਚ ਜਾਣਕੇ ਧਾਰਿਆ ਹੈ ਸਤਿਕਾਰ ਕਰਨਾ ਚਾਹੀਏ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਬਦੀ ਨੂੰ ਬੁਰਾ ਕਿਹਾ ਹੈ, ਕਿਸੇ ਧਰਮ ਯਾ ਪੁਰਖ ਨੂੰ ਬੁਰਾ ਨਹੀਂ ਕਿਹਾ। ਇਤਿਹਾਸ ਵਿਚ ਗੁਰੂ ਨਾਨਕ ਪਹਿਲੇ ਮਹਾਨ ਪੁਰਖ ਹਨ ਜਿਨ੍ਹਾਂ ਨੇ ਇਹ ਜਾਚ ਸਿਖਾਈ ਕਿ ਧਰਮ ਈਮਾਨ ਵਿਚ ਸਭ ਦੇ ਧਰਮ ਨੂੰ ਪਰਖੋ, ਸੱਚ ਸਾਰਿਆਂ ਵਿਖੇ ਹੈ, ਸੱਚ ਤੋਂ ਪਰੇ ਹੋਣਾ ਅਧਰਮ ਹੈ। ਸੱਚ ਨੂੰ ਸਤਿਕਾਰੋ ਤੇ ਜੋ ਅਸੱਚ ਹੈ ਤਿਆਗੋ। ਜਿਸ ਨੂੰ (Comparative Religion) ਕਹਿੰਦੇ ਹਨ ਇਸ ਦੀ ਨੀਂਹ ਗੁਰੂ ਨਾਨਕ ਜੀ ਨੇ ਧਰੀ ਹੈ, ਅਗਰੋਂ ਅੱਬੁਲਫਜ਼ਲ ਨੇ ਇਹ ਅਸੂਲ ਸਮੱਝਿਆ ਹੈ ਫੇਰ ਜਗਤ ਵਿਚ ਪਰਵਿਰਤਿਆ ਹੈ। ਸੋਈ ਦਸਮੇ ਜਾਮੇ ਸਿਖਾ ਰਹੇ ਹਨ ਕਿ ਦਾਦੂ ਦੇ ਮਤ ਦਾ ਨਿਸ਼ਚਾ ਜਿਸ ਆਸ਼ੇ ਤੇ ਅਸੂਲ ਪਰ ਹੈ ਉਸ ਦੀ ਸੱਚ ਵਿਸ਼ਵਾਸ਼ਤਾ ਹੱਸਣੇ ਯੋਗ ਨਹੀਂ। ਉਸ ਨੂੰ ਆਪਣੇ ਨੁਕਤੇ ਤੋਂ ਮਖੌਲ ਨਾਂ ਕਰੋ। ਪਰ ਉਸ ਦੇ ਆਪਣੇ ਨੁਕਤੇ ਤੋਂ ਉਸ ਦੇ ਵਿਸ਼ਵਾਸ਼ ਤੇ ਉਸ ਦੀ ਸੱਤਜਤਾ ਨੂੰ ਸਮਝੋ ਤੇ ਉਸ ਦੇ ਉਹ ਸਚਾਈ ਪਰ ਟਿਕਣ ਨੂੰ ਸਤਿਕਾਰ ਦਿਓ। ਆਪੇ ਹੋਰ ਤੇ ਕਰੋ ਹੋਰ ਇਹ ਤ੍ਰਿਸਕਾਰਨੇ ਜੋਗ ਹੈ। ਇਸ ਦਾ ਇਹ ਅਰਥ ਨਹੀਂ ਹੈ ਕਿ ਅਗਯਾਨੀਆਂ ਦੇ ਅਗਯਾਨ ਨੂੰ ਗਯਾਨ ਤੁੱਲ ਸਮਝ ਲਓ।

†ਸਾਖੀ ਪੋਥੀ ਵਿਚੋਂ ਹੈ।

ਵਾਰੀ॥੧੪॥ਪੰਥ ਪਯਾਨਤਿ ਉਲੰਘੇ ਦੇਸ਼।ਜਾਤਿ ਬਿਲੋਕਤਿ ਗ੍ਰਾਮ ਵਿਸ਼ੇਸ਼। ਸ਼੍ਰਮਤ ਬਿਹੀਰ ਪਹੁਚੇ ਤਹਾਂ।ਪੁਰਿ ਮਘਰੈਦਾ* ਸੁਨੀਅਤਿ ਜਹਾਂ ॥ ੧੫ ॥ ਉਤਰ ਪਰੇ ਪ੍ਰਭੁ ਸਿਵਰ ਲਗਾਯੋ। ਸਨੇ ਸਨੇ ਸਭਿ ਸਾਥ ਸੁ ਆਯੋ। ਖਾਨ ਪਾਨ ਬਿੱਸ੍ਰਾਮਤਿ ਹੋਏ। ਕਰੀ ਅਰਜ ਮਿਲਿਕੈ ਸਭਿ ਕੋਏ॥੧੬॥ 'ਦੀਰਘ ਮਜ਼ਲ ਭਈ ਇਹ ਦੋਊ। ਸ਼੍ਰਮਤ ਬਿਹੀਰ ਬਿਖੈ ਸਭਿ ਕੋਊ। ਜਿਮ ਨਿਬਹੈ ਬਡ ਛੋਟੇ ਸਾਥ। ਮਾਰਗ ਗਮਨ ਕਰਹੁ ਤਿਮ ਨਾਥ' ॥ ੧੭ ॥ ਸੁਨਿ ਸ਼੍ਰੀ ਮੁਖ ਤੇ ਸਭਿਨਿ ਸੁਨਾਯੋ। 'ਸਿਵਰ ਉਚਿਤ ਥਲ ਪੰਥ ਨ ਪਾਯੋ'। ਯਾਂਤੇ ਮਜ਼ਲਾਂ ਦੀਰਘ ਦੋਇ। ਪ੍ਰਾਤਿ ਸਮੀਪੀ ਡੇਰਾ ਹੋਇ' ॥੧੮॥ ਇੱਤਮਾਦਿਕ ਕਹਿ ਰਾਤਿ ਬਿਤਾਈ। ਭਈ ਛੋਰ ਤਮਾਰੀ ਕਰਿਵਾਈ। ਸਨਧਬੱਧ ਹੈ ਹਯ ਆਰੂਢੇ। ਗਮਨ ਕੀਨਿ ਗੁਰ ਜਿਸ ਗੁਨ ਗੂਢੇ ॥ ੧੯ ॥ ਦ੍ਵਾਦਸ਼ ਕੋਸ ਪਹੁਚੇ ਜਾਇ। ਨਗਰ ਕੁਲਾਯਤ* ਸੁੰਦਰ ਥਾਇਂ। ਲਗਯੋ ਸਿਵਰ ਸਭਿ ਹੂੰ ਸੁਖ ਪਾਯੋ। ਭਏ ਦੇਗ ਭੋਜਨ ਸ਼ੁਭ ਖਾਯੋ ॥੨੦॥ ਸ਼੍ਰਮਤ ਸਾਥ ਕੋ ਜਾਨਿ ਗੁਸਾਈਂ। ਕਰਨੋ ਮੁਕਾਮ ਦੇਖਿ ਸ਼ੁਭ ਥਾਈਂ।ਦ੍ਵਾਦਸ਼ ਦਿਵਸ ਬਸਨੋ ਤਹਿੰ ਡੇਰਾ। ਬਿਥਰਨੋ ਸੁਜਸੁ ਬਿਸਦ ਬਹੁਤੇਰਾ ॥ ੨੧ ॥ਆਇ ਅਨੇਕ ਪਾਇ ਬਰ ਜੈ ਹੈਂ[1]। ਅਨਿਕ ਅਕੋਰਨਿ ਕੋ ਅਰਪੈ ਹੈਂ। ਅਵਿਲੋਕਤਿ ਬਹੁ ਸੁੰਦਰ ਰੂਪ। ਬਸਤ੍ਰ ਸ਼ਸਤ੍ਰ ਜੁਤਿ ਮਹਿਦ ਅਨੂਪ ॥ ੨੨ ॥ ਸ਼੍ਰਮ ਬਿਨ ਭਯੋ ਅਸੁਦੇ ਸਾਥ[2]। ਚਹਨੋ ਅਰੂਢਨਿ ਚਲਿਬੋ ਨਾਥ। ਕਰਨੋ ਕੂਚ ਹਯ ਚਢਿ ਕਰਿ ਚਾਲੇ। ਧਰੇ ਹਾਥ ਧਨੁ ਕਠਨ ਬਿਸਾਲੇ ॥੨੩॥ ਜਹਿੰ ਰਾਜਨ ਕੇ ਦੇਸ਼ ਵਿਸ਼ੇਸ਼ਾ। ਦਲ ਸਮੇਤ ਪ੍ਰਭੁ ਭਏ ਪ੍ਰਵੇਸ਼ਾ।ਗ੍ਰਾਮਨਿ ਕੇ ਨਰ ਦੇਖਿ ਪ੍ਰਤਾਪੁ। ਬਾਜਤਿ ਦੁੰਦਭਿ ਚਮੂੰ ਕਲਾਪੁ[3] ॥ ੨੪ ॥ ਲੈ ਲੈ ਕਰਿ ਅਕੋਰ ਚਲਿ ਆਵੈਂ। ਮਿਲਹਿੰ ਜੋਰਿ ਕਰ ਅਰਜ਼ ਸੁਨਾਵੈਂ। ਕਾਸ਼ਟ ਤ੍ਰਿਣਨ ਆਨਿ ਗਨ ਦੇਈਂ।ਸੋਜ ਉਬਾਰ ਸਦਨ ਕੀ ਲੇਈਂ॥੨੫॥ਜੋਨਹਿੰ ਮਿਲਹਿ ਗਰਥ ਉਰ ਧਾਰਹਿੰ। ਤਹਿੰ ਮਿਲਿ ਨਿੰਘ ਲੂਟ ਕੋ ਡਾਰਹਿੰ† । ਅਸਨ

[1]ਰਾਹ ਵਿਚ ਡੇਰੇ ਦੇ ਜੋਗ ਥਾਂ ਨਹੀਂ ਸੀ (ਕੋਈ) ਮਿਲਿਆ। [2]ਵਰ ਪਾ ਪਾ ਕੇ ਜਾਂਦੇ ਹਨ। [3]ਬਕੇਵਾਂ ਲਾਹਕੇ ਸਾਥ ਸੁਖੀ ਹੋ ਗਿਆ। [4]ਮਾਰੀ। *ਇਹ ਨਾਮ ਸਾਖੀ ਪੋਥੀ ਵਿਚੋਂ ਹੈਨ।

†ਕਵੀ ਜੀ ਦਾ ਭਾਵ ਹੈ ਜੋ ਲੋਕ ਹੈਂਕੜ ਨਾਲ ਮਿਲਦੇ ਤੇ ਮੰਗੀ ਸ਼ੈ ਮੁੱਲ ਨੂੰ ਥੀ ਨਹੀਂ ਸੋ ਦੇਂਦੇ, ਇਹ ਵਾਰਤਾ ਉਥੇ ਵਰਤਦੀ ਸੀ। ਅੱਗੇ ਦੇਖੋ ਅੰਸੂ ੩੮ ਅੰਕ ੩੬ ਆਪ ਸ਼੍ਰੀਗੁਰੂ ਜੀ ਆਗਿਆ ਕਰ ਰਹੇ ਹਨ ਕਿ ਪ੍ਰਜਾ ਨੂੰ ਕੋਈ ਖੋਚਲ ਨਹੀਂ ਦੇਣੀ, ਵਿਸ਼ੇਸ਼ ਲਈ ਤੱਕੋ ੩੮ ਅੰਸੂ ਦਾ ੪੨ ਅੰਕ ਤੇ ਨੋਟ।

ਬਸਨ ਆਦਿਕ ਲੇਂ ਛੀਨਾਂ। ਬਲ ਦਿਖਾਇਕੈ ਕਰੈਂ ਅਧੀਨਾ ॥੨੬॥ਧਾਂਕ ਪਰੀ ਸਭਿ ਦੇਸ਼ ਵਿਸ਼ੇਸ਼ਾ। ਹੋਤਿ ਕੂਚ ਦਰ ਕੂਚ ਹਮੇਸ਼ਾ। ਥਾਪੀ ਕੂਪ ਸਰੋ-ਵਰ ਨੀਕੇ। ਉਪਬਨ ਬਹੁ ਹੁਲਸਾਵਨ ਜੀਕੇ ॥੨੭॥ ਸੁੰਦਰ ਧਰਾ ਅਧਿਕ ਸਬਜ਼ਾਈ। ਛੇਰਾ ਕਰਹਿਂ ਦੇਖਿ ਸੁਖਦਾਈ। ਇਮ ਗਮਨਤਿ ਤਿਸ ਦੇਸ਼ ਮੰਝਾਰਾ। ਕਰਤਿ ਬਿਲਾਸ ਅਨੇਕ ਪ੍ਰਕਾਰਾ ॥ ੨੮ ॥ ਖੇਲਤਿ ਹੈਂ ਅਖੇਰ ਬਨ ਛਿਰਿਕੈ। ਮ੍ਰਿਗ ਖਗ ਪੁੰਜ ਸੰਘਾਰਨਿ ਕਰਿਕੈ।ਸਨੇ ਸਨੇ ਸੁਖ ਸਹਤ ਚਲੰਤੇ। ਲੂਟਿ ਕੂਟਿ ਛਰਿ ਲੋਕ ਮਿਲੰਤੇ ॥੨੯॥ ਦਯਾ ਸਿੰਘ ਹਜ਼ਰਤ ਕੋ ਛੋਰਿ। ਕਰੇ ਬੇਗ ਆਯੋ ਇਤ ਓਰ।ਸੁਨਿ ਸਤਿਗੁਰ ਕੀ ਸੁਧ ਇਤ ਆਏ। ਮਿਲਯੋ ਆਨਿ ਸਨਮੁਖ ਸੁਖ ਪਾਏ ॥ ੩੦ ॥ ਚਰਨ ਸਰੋਜਨ ਪਰ ਸਿਰ ਧਰਿਕੈ। ਸਤਿਗੁਰ ਪ੍ਰੇਮ ਅਧਿਕ ਉਰ ਭਰਿਕੈ। ਤਜਿ ਨਹਿਂ ਸਕਹਿ ਉਠਾ-ਯਵ ਆਪ[1]। ਕਰਯੋ ਬਿਦਾਰਨਿ ਬਿਰਹ ਸੰਤਾਪ ॥ ੩੧ ॥ ਦ੍ਰਿਗਨ ਬੂੰਦ ਆਨੰਦ ਕੀ ਗਿਰੀ। ਕੋ ਕਹਿ ਸਕਹਿ ਜੁ ਸੁਖ ਤਿਸ ਘਰੀ।ਮਗ ਜੈਬੇ ਔਬੇ ਕੀ ਕਥਾ। ਮੁਲਾਕਾਤ ਹਜ਼ਰਤਿ ਕੀ ਜਥਾ ॥ ੩੨ ॥ ਦਯਾ ਸਿੰਧੁ ਸਭਿ ਬੂਝਨ ਕੀਨਾ। ਦਯਾ ਸਿੰਘ ਤਬਿ ਉੱਤਰ ਦੀਨਾ। 'ਅਹਿਦੀ ਕੋ ਮਨਿੰਦ ਬਨਿ ਗਯੋ ।ਗ਼ਾਮ ਗ਼ਾਮ ਤੇ ਨਰ ਨਿਕਸਯੋ॥੩੩॥ਮਗ ਮਹਿਂ ਗੁਰ ਸੰਗਤਿ ਸਮੁਦਾਈ। ਮਿਲਿ ਮਿਲਿ ਪੂਜਯੋ ਤੁਮ ਸਮਤਾਈ[2]। ਪਹੁੰਚਯੋ ਸ਼ਾਹੁ ਸਿਵਰ ਕੇ ਮਾਂਹੀ। ਕਰੇ ਜਤਨ ਮਿਲਿਬੋ ਹੁਇ ਨਾਂਹੀ ॥ ੩੪ ॥ ਪਠੀ ਆਪ ਢਿਗ ਕਾਸਦ ਜੋਰੀ[3]। ਜਿਮ ਆਇਸੁ ਭੇਜੀ ਦਿਸ਼ ਮੋਰੀ। ਭਯੋ ਮੇਲ ਤਿਮ ਅੰਤਰ ਗਏ। ਪ੍ਰਤਿ ਉੱਤਰ ਨਾਨਾ ਬਿਧਿ ਭਏ[4] ॥ ੩੫ ॥ ਸ੍ਨਾਨ ਆਦਿ ਕੋ ਸਕਲ ਪ੍ਰਸੰਗ।ਸਨੇ ਸਨੇ ਬਰਨਯੋ ਗੁਰ ਸੰਗ।'ਪੁਨ ਹਮ ਕੋ ਰੁਖਸਦ ਤਿਨ ਕੀਨਿ। ਗੁਰਜ ਦਾਰ[5] ਦੈ ਸੰਗ ਸੁ ਦੀਨ॥੩੬॥ ਸੁਧ ਸੁਨਿਕੈ ਰਾਵਰ ਇਤ ਆਏ। ਰਜਪੂਤਨ ਕੇ ਦੇਸ਼ ਸਿਧਾਏ।ਸੋ ਮਗ ਤਜਿ ਮੈਂ ਇਤ ਦਿਸ਼ਿ ਆਯੋ। ਪਹੁੰਚਿ ਆਪ ਕੋ ਦਰਸ਼ਨ ਪਾਯੋ ॥ ੩੭ ॥ ਗੁਰਜਦਾਰ ਮੇਰੇ ਸੰਗ ਦੋਇ। ਗਏ ਬਿਛੁਰ ਦਿੱਲੀ ਦਿਸ਼ਿ ਸੋਇ। ਸੂਬੇ ਗਨ ਉਮਰਾਵ ਮਹਾਨੇ। ਸਭਿ ਦਿਸ਼ਿ ਲਿਖੇ ਸ਼ਾਹ ਪਰਵਾਨੇ ॥ ੩੮ ॥–ਜਿਸ ਕੀ ਦਿਸ਼ਿ ਸਤਿਗੁਰ ਚਲਿ ਆਵੈਂ। ਦਲ ਸਮੇਤ ਜਹਿਂ ਸਿਵਰ ਲਗਾਵੈਂ। ਸੋ ਸਭਿ ਕਰ ਜੋਰਹਿਂ ਢਿਗ ਜਾਇ। ਅਨਿਕ ਰੀਤਿ ਕੀ ਸੇਵ ਕਮਾਇ॥੩੯॥ਨਹਿ ਕੋ ਸਨਮੁਖ ਹ੍ਵੈ ਰਨ

[1]ਭਾਵ ਸ਼੍ਰੀ ਗੁਰੂ ਜੀ ਨੇ। [2]ਆਪ ਦੇ ਸਦਰਸ਼। [3]ਹਲਕਾਰਿਆਂ ਦੀ ਜੋੜੀ। [4]ਸਿਪਾਹੀ।

ਕਰੈ। ਕੈਸਿਹੁ ਗੁਰ ਕੋ ਸੈਗ ਨ ਅਰੈ–। ਗੁਰਜਦਾਰ ਦਿੱਲੀ ਅਬਿ ਜੈ ਹੈਂ। ਦੇਸ਼ ਬਿਦੇਸ਼ਨ ਐਸ ਪਠੈ ਹੈਂ[1] ॥੪੦॥ ਪੁਨ ਸਤਿਗੁਰ ਕੋ ਦਯੋ ਕਪੀਰਾ[2]। ਅਹੈ ਅਮਾਨਤ ਪਠਿ ਤੁਮ ਤੀਰਾ[3]। ਸਿੱਖਨਿ ਪਿਖਿ ਕੈ ਬੂਝਿ ਪ੍ਰਸੰਗਾ। ਸ੍ਰੀ ਗੁਰ ਕਹਯੋ ਸੁ ਸਭਿ ਕੇ ਸੈਗਾ ॥ ੪੧ ॥ [4]ਮੱਕੈ ਜਾਇ [5]ਫਜ਼ੀਹਤ ਭਾਰੀ। ਕਰੀ ਨੁਰੰਗ ਕੋ[6] ਪਿਖਿਬੇ ਧਾਰੀ।ਤਿਸ ਹੀਥਲ ਹਮਦੀਨੋਂ ਧੋਹਰ[7]। ਦਯਾ ਸਿੰਘ ਪੁਨ ਕਹਿ ਕਰ ਜੋਰਿ ॥੪੨॥ [8]ਥੋਰੇ ਦਿਵਸ ਬਿਤੇ ਹਮ ਔਰ।ਤਨਕ ਭਨਕ ਸੁਨਿ[9] ਅਸ ਇਕ ਠੌਰ। ਹੁਤੋ ਜ਼ਫਰਨਮਾ ਤੁਮ ਕਰ ਕੋ। ਜਬਿ ਹਮ ਦੇ ਕਰਿ ਹਟੇ ਵਹਿਰ ਕੋ ॥ ੪੩॥ ਤਤਛਿਨ ਹਜ਼ਰਤ ਕੋ ਦੁਖ ਹੋਵਾ। ਪੁਨ ਕੋ ਅੰਤਰ ਗਯੋ ਨ ਜੋਵਾ[10]। ਖੋਟੀ ਸੁਧਿ ਪਸਰੀ ਚਹੁੰ ਓਰ। ਦੂਰ ਦੂਰ ਕਹੈਂ ਨ ਮਾਚਯੋ ਸ਼ੋਰ[11]॥੪੪॥ਆਗੈ ਤੁਮ ਭਾਵੈ ਤਿਮ ਹੋਇ। ਜਥਾ ਬ੍ਰਿਤਾਂਤ, ਭਨਯੋ ਤਿਮ ਸੋਇ[12]। ਸੁਨਿ ਸਤਿਗੁਰ ਕਹਿ 'ਆਛੀ ਕੀਨਿ। ਮਰਹਿ ਨੁਰੰਗਾ ਬਿਲਮ ਬਿਹੀਨ ॥ ੪੫ ॥ ਕੇਤਿਕ ਦਿਨ ਮਹਿ ਸੁਧਿ ਪਸਰੈ ਹੈ। ਉਚ ਨੀਚ ਸਗਰੇ ਲਖਿ ਲੈ ਹੈਂ'। ਇਮ ਕਹਿ ਸੁਨਿਕੈ ਸਤਿਗੁਰ ਸੈਗ। ਦਯਾ ਸਿੰਘ ਢਿਗ ਰਹਯੋ ਉਮੰਗ। ੪੬ ॥ ਦਿਨ ਪ੍ਰਤਿ ਕੂਚ ਕਰਤਿ ਰੁਰ ਪੂਰੇ। ਕਹੂੰ ਅਰਹਿ ਮਗ ਦਲ ਕੇ ਸੂਰੇ[13]। ਲੂਟ ਕੂਟ ਲੇਂ ਹੋਤਿ ਲਰਾਈ। ਕੇਤਿਕ ਮਿਲਹਿ ਪਰਹਿ ਪ੍ਰਭੁ ਪਾਈ ॥ ੪੭॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਔਨੇ 'ਦਯਾ ਸਿੰਘ ਮਿਲਨ' ਪ੍ਰਸੰਗ ਬਰਨਨੰ ਨਾਮ ਸਪਤਤ੍ਰਿੰਸਤੀ ਅੰਸੂ ॥ ੩੭ ॥

੩੮. [ਸਫਰ। ਬਘੌਰ ਵਿਚ ਡੇਰਾ]।

ਦੋਹਰਾ ॥ ਇਸ ਪ੍ਰਕਾਰ ਸ੍ਰੀ ਸਤਿਗੁਰੂ ਮਾਰਗ ਆਗੇ ਜਾਤ। ਗ੍ਰਾਮ ਚੌਧਰੀ ਮਿਲਤਿ ਜੋ ਸੋ ਸੁਖ ਬਸਿ ਦਿਨਰਾਤਿ[14]॥੧॥ਚੌਪਈ॥ਜੋਹੀਕਾਰਧਰਹਿਂਨਿਜ ਬਲ ਕੋ।ਤਾਂ ਪਰ ਹਮਲਾ ਹੋਵਤਿ ਦਲ ਕੋ।ਛੁਟਹਿ ਤੁਫੰਗ ਅਰਹਿ ਲੇਂ ਮਾਰ। ਲੂਟ ਕੂਟ ਲੈ ਕਰਹਿ ਅਹਾਰ ॥ ੨ ॥ ਦਿਨ ਪ੍ਰਤਿ ਕੂਚ ਨਾਥ ਕੋ ਹੋਇ। ਦੇਸ਼ ਨਵੀਨ ਪਿਖਹਿ ਨਿਤ ਸੋਇ। ਜਿਤ ਜਿਤ ਜਾਤਿ ਰੌਰ ਬਹੁ ਪਰੈ।

---

[1]ਇਸ ਤਰ੍ਹਾਂ (ਲਿਖਕੇ) ਭੇਜਣਗੇ। (ਅ) ਐਸ=ਆਇਸੁ=ਆਗਿਆ। [2]ਦੇਖੋ ਅੰਸੂ ੩੧ ਅੰਕ ੨੩। [3]ਔਰੰਗੇ ਦੀ ਖੁਆਰੀ ਕੀਤੀ। [4]ਅਮਾਨਤ। [5]ਥੋੜੀ ਕਨਸੋ (ਅਸੀਂ ਕੰਨੀ) ਸੁਣੀ ਹੈ। [6]ਫਿਰ ਕਿਸੇ ਅੰਦਰ ਜਾਕੇ ਡਿੱਠਾ ਨਹੀਂ (ਪਰ)। [7]ਛੁਪ ਛੁਪਕੇ (ਸ਼ਾਹ ਦੀ ਬੀਮਾਰੀ ਕਹਿੰਦੇ ਸੀ ਪਰ ਸ਼ੋਰ ਨਹੀਂ ਮਚਿਆ। [8]ਜਿਵੇਂ ਹਾਲ ਹੋਇਆ ਤਿਵੇਂ ਕਹਿ ਦਿੱਤਾ ਹੈ। [9]ਕਿਧਰੇ ਕਿਧਰੇ ਅੜਦੇ ਹਨ ਰਾਹ ਵਿਚ ਗੁਰੂ ਦਲ ਦੇ ਸੂਰਮੇ। [10]ਸੋ (ਲੋਕ) ਸੁਖ ਨਾਲ ਵਸਦੇ ਹਨ।

ਧੂਮ ਧਾਕ* ਸੁਨਿਕੈ ਨਰ ਡਰੈਂ ॥ ੩ ॥ ਕੇਤਿਕ ਦੇਸ਼ ਉਲੰਘ ਜਬਿ ਗਏ। ਬਿਖਮ ਪੰਥ ਆਗੈ ਸੁਨਿ ਲਏ। 'ਤੋਪ ਨ ਸਕਟ ਇਤੈ ਕੋ ਜੈ ਹੈਂ'। ਗਿਰ ਲਘੁ ਪਾਹਨ ਬ੍ਰਿੰਦ ਪਰੇ ਹੈਂ'॥੪॥ਮਾਰਗ ਕਠਨ ਸੁਨਤੋ ਜਬਿ ਕਾਨ। ਤਿਸ ਦਿਸ਼ਿ ਤੇ ਹਟਿ ਕ੍ਰਿਪਾ ਨਿਧਾਨ। ਪੰਥ ਸੁਖੈਨ ਅਪਰ ਜਿਤ ਅਹੈ।ਭੇਦ ਦੇਸ਼ ਕੋ ਬਹੁ ਜੋ ਲਹੈਂ"॥੫॥ਤਿਨਹੁੰ ਬਤਾਯਹੁ 'ਪਰਬਤ ਘਾਟੀ। ਪਹੁੰਚਹੋ ਜਾਇ ਨ, ਅਉਖੀ ਬਾਟੀ*। ਦੂਸਰ ਮਗ ਹੈ ਚਲਨਿ ਸੁਖੈਨ'। ਸੁਨ ਤਿਤ ਗਮਨੇ ਕਰੁਨਾ ਐਨ ॥ ੬ ॥ ਸਨੈ ਸਨੈ ਸੁਖ ਸਿਵਰ ਕਰੈਤੇ। ਤਿਸੀ ਦੇਸ਼ ਕੋ ਮਗ ਉਲਘੈਂਤੇ। ਤਿਸ ਪਰਬਤ ਕੇ ਪਹੁੰਚੇ ਪਾਰ। ਦੇਖਯੋ ਸੁੰਦਰ ਦੇਸ਼ ਬਹਾਰ* ॥ ੭ ॥ ਸਦਲ ਸਫਲ ਤਰੁਵਰ ਬਹੁ ਖਰੇ। ਸੁਖਦਾਯਕ ਛਾਯਾ ਕਹੁ ਕਰੇ। ਬਾਗ ਤੜਾਗ ਬਿਭਾਗ ਸਮੇਤ। ਅਵਲੋਕੇ ਚਿਤ ਆਨੰਦ ਦੇਤਿ ॥ ੮ ॥ ਥਾਪੀ ਕੂਪ ਆਪ ਮਲਹੀਨ"।ਜਿਤ ਕਿਤ ਸਥਲੀ ਸੁਭਤਿ ਨਵੀਨ।ਗਮਨੇ ਤਹਾਂ ਹੇਰਿ ਹਰਿਖਾਏ। ਸੁੰਦਰ ਥਲ ਪਿਖਿ ਥਲ ਉਤਰਾਏ॥ ੯॥ ਰਸਤ, ਛਾਗ, ਤ੍ਰਿਣ, ਈਂਧਨ ਆਨੇ। ਬਿਚ ਗ੍ਰਾਮਨ ਕੇ ਸਿੰਘ ਪਯਾਨੇ। ਦੁਗਧ, ਦਧੀ, ਘ੍ਰਿਤ ਅਰੁ ਮਿਸ਼ਟਾਨ। ਦੇਗ ਥਿਖੈ ਭਾਰਤਿ ਗਨ ਆਨਿ ॥ ੧੦ ॥ ਇਸ ਪ੍ਰਕਾਰ ਸ਼ਤਿਗੁਰ ਸੁਖ ਪਾਵਤਿ। ਸਨੈ ਸਨੈ ਸੁਖ ਸੋਂ ਮਗ ਜਾਵਤਿ। ਇਤਨੇ ਮਹਿ ਦੱਖਣ ਤੇ ਆਯੋ"। ਮਿਲਿ ਪ੍ਰਭੁ ਸੰਗ ਪ੍ਰਸੰਗ ਸੁਨਾਯੋ॥੧੧॥ 'ਮਰਯੋ ਨੁਰੰਗਾ ਬਹੁ ਦੁਖ ਪਾਇ। ਮਰੈ ਰੌਰ ਦੇਸ਼ਨ ਸਮੁਦਾਇ'। ਸੁਨਿਕੈ ਸਿੰਘਨ ਬੂਝਨ ਕਰਯੋ। 'ਕਿਸ ਬੀਮਾਰੀ ਤੇ ਕਿਮ ਮਰਯੋ ?' ॥ ੧੨ ॥ ਕਹਤਿ ਭਯੋ ਤਬਿ ਸਰਬ ਬ੍ਰਿਤੰਤ। ਜਿਸ ਬਿਧਿ ਭਯੋ ਦਿਲੀਸ਼ੁਰ ਅੰਤ। 'ਗੁਰੂ ਜ਼ਫਰਨਾਮਾ ਜੋ ਪਠਯੋ।ਤਿਸਕੋ ਖੋਲਿ ਸ਼ਾਹੁ ਜਬਿ ਪਠਯੋ॥੧੩॥ ਤਬਿ ਹੀ ਤੇ ਤਨ ਭਈ ਬਿਮਾਰੀ। ਕਰੈ ਅਨਿਕ ਹਿਕਮਤ ਉਪਚਾਰੀ*। ਅਚੈ ਅਹਾਰ ਪਚੈ ਸੋ ਨਾਂਹੀ। ਨਾਭੀ ਤਰ ਤੇ ਉਤਰੈ ਨਾਂਹੀ ॥ ੧੪॥ ਖਾਨਾ ਕਰੈ ਖਾਨ ਜਬਿ ਕੋਇ। ਉਦਰ ਰਹੈ ਕੇਤਿਕ ਚਿਰ ਸੋਇ। ਪੁਨ ਮੁਖ ਕੀ ਦਿਸ਼ਿ ਨਿਕਸੈ ਸਾਰੋ। ਸਮ ਬਿਸ਼ਟਾ ਕੋ ਹੁਇ ਦੁਖ ਭਾਰੋ ॥ ੧੫ ॥ ਇਮ ਕੇਤਿਕ ਦਿਨ ਸੰਕਟ ਪਾਯੋ। ਫਲ ਪਾਪਨ ਕੋ ਅਧਿਕ ਦਿਖਾਯੋ। ਬਿਸ਼ਟਾ ਮੁਖ ਕੀ

---

*ਨਾ ਤੋਪ ਨਾ ਗੱਡਾ (ਜਾਂ ਤੋਪਾਂ ਵਾਲਾ ਗੱਡਾ) ਇਥੋਂ ਨਹੀਂ ਲੰਘ ਸਕਦਾ।[ਅੱਗੇ ਚੱਲਕੇ ਪਤਾ ਲੱਗੂ ਕਿ ਨਾਲ ਤੋਪਾਂ ਬੀ ਸਨ ਸਤਿਗੁਰੂ ਜੀ ਦੇ, ਦੇਖੋ ਅੰਸੂ ੩੯ ਦਾ ਅੰਕ ੨੧]। *ਦੇਸ਼ ਦਾ ਭੇਦ ਜੋ ਬਹੁਤ ਜਾਣਦੇ ਹਨ। *ਔਖਾ ਰਾਹ ਹੈ।*ਬਹਾਰ ਵਾਲਾ ਭਾਵ ਅਨੰਦ ਦਾਇਕ। ੫ਨਿਰਮਲ ਜਲ ਵਾਲੇ।*(ਕੋਈ) ਆਇਆ। ੭ਹਕੀਮਾਂ ਵੀਆਂ ਹਕੀਮੀਆਂ ਤੇ ਇਲਾਜ। *ਪਾਃ—ਧੂਮ ਧਾਮ।

ਦਿਸ਼ਾ ਨਿਕਾਰੇ। ਭੀਮ ਰੂਪ ਜਮਦੂਤ ਦਿਖਾਰੇ[1]* ॥੧੬॥ ਕਬਿ ਅਰਜ਼ਾਇ ਮੂਰਛਾ ਪਾਏ। ਘੂਮਨੋ ਰਹੈ ਨੈਨ ਉਂਘਲਾਏ। ਕਸ਼ਟ ਬਿਸਾਲ ਪਾਇ ਮਰਿ ਗਯੋ। ਕੋਤਿਕ ਦਿਵਸ ਬਿਦਤ ਨਹਿ ਭਯੋ ॥ ੧੭ ॥–ਕੁੱਪਾ ਰਿੜ੍ਹਨੋ–ਕਹੈਂ ਪੁਰਿ ਲੋਕ† । ਭਯ ਦੇਸ਼ ਮਹਿ ਜਹਿ ਕਹਿ ਸ਼ੋਕ' । ਸੁਨਿ ਗੁਰ ਬੂਝਨੋ ਮਾਲਕ ਤਖਤ । 'ਕੌ ਅਬਿ ਭਯੋ ਸ਼ਾਹੁ ਸ਼ੁਭ ਬਖਤ[2]?' ॥੧੮॥ ਪੁਨ ਤਿਨ ਕਹਜੋ[3]ਮਹਾਂ ਗਨ ਲਸ਼ਕਰ।ਤਾਰਾ ਆਜ਼ਮ[4] ਅਰੁ ਬੀਚ ਬਰਾਪੁਰਬ ਵਲੀ-ਅਹਦ ਸੋ ਭਯੋ[5]।ਅਬਿ ਪਤਿਸ਼ਾਹੀ ਪਰ ਥਿਰ ਥਯੋ ॥ ੧੯॥ ਗਨ ਉਮਰਾਵ ਵਜ਼ੀਰ ਜਿ ਸਯਾਨੇ । ਸਗਰੇ ਹਾਥ ਜੋਰਿ ਤਿਹ ਮਾਨੇ[6] । ਸੁਨਿ ਮੁਸਕਾਨੇ ਸਤਿਗੁਰ ਕਹੈਂ । 'ਨਹਿ ਸਲਤਨ ਕੋ ਸੁਖ ਇਹ ਲਹੈ॥੨੦॥ ਸ੍ਰੀ ਅਕਾਲ ਕੀ ਜਥਾ ਰਜ਼ਾਇ । ਸੋ ਥਨਿ ਹੈ ਨਹਿ ਆਨ ਉਪਾਇ' । ਤਹਿਂ ਤੇ ਕੂਚ ਅਗਾਰੀ ਕਰਜੋ । ਸ਼ਹਿਰ ਬਘੌਰ[7] ਨਿਕਟ ਸੁਨਿ ਪਰਜੋ ॥ ੨੧॥ ਜਹਾਂ ਭੀਮ ਨੇ ਕ੍ਰੀਚਕ ਮਾਰੇ[8]।ਪਿਖਜੋ ਚਹੈਂ ਪ੍ਰਭੂ,ਤਿਤੈ ਸਿਧਾਰੇ । ਕਰੈਂ ਕੂਚ ਦਰ ਕੂਚ ਪਯਾਨੇ । ਪੁਰਿ ਬਘੌਰ ਕੇ ਗੁਰ ਨਿਯਰਾਨੇ ॥ ੨੨ ॥ ਥਲ ਸੁੰਦਰ ਤਰੁਵਰ ਗਨ ਹੇਰੇ । ਕਰੇ ਮੁਕਾਮ ਪ੍ਰਭੂ ਤਹਿਂ ਡੇਰੇ।ਸੁਨੀ ਨਗਰ ਮਹਿ–ਦਲ ਚਢਿ ਆਯੋ । ਲੂਟ ਨ ਲੇਹਿਂ–ਮਹਾਂ ਛਰਪਾਯੋ ॥ ੨੩ ॥ ਗਹਿ ਗਹਿ ਸ਼ਸਤ੍ਰ ਭਏ ਸਵਧਾਨਾ । ਕਰਜੋ ਲਰਨ ਕੋ ਠਾਟ ਮਹਾਨਾ । ਭੇਤ ਹੇਤੁ ਨਰ ਏਕ ਪਠਾਯੋ । ਸਨੈ ਸਨੈ ਚਲਿ ਦਲ ਮਹਿ ਆਯੋ ॥ ੨੪ ॥ ਜਹਿ ਦਿਵਾਨ ਮਹਿ ਸਤਿਗੁਰ ਥਿਰੇ । ਸ਼ੋਭਤਿ ਚਮਰ ਚਾਰੁ ਸਿਰ ਢੁਰੇ। ਤਹਾਂ ਪਹੁੰਚਿ ਜੋਰੇ ਜੁਗ ਹਾਥ । ਬੈਦਨ ਕਰੀ ਨੰਮ੍ਰਤਾ ਸਾਥ ॥ ੨੫ ॥ ਪੁਨ ਪੁਰਿ ਜਨ ਕੀ ਅਰਜ਼ ਗੁਜ਼ਾਰੀ । 'ਮੋ ਕੌ ਪਠਜੋ ਤ੍ਰਾਸ ਉਰ ਧਾਰੀ । ਦਲ ਬਿਸਾਲ ਹੈ ਸੰਗ ਤੁਮਾਰੇ,

---

[1]ਜਮ ਭਿਆਨਕ ਰੂਪ ਅਪਨਾ ਉਸਨੂੰ ਦੱਸਦੇ ਸਨ । [2]ਚੰਗੇ ਭਾਗਾਂ ਵਾਲਾ । [3]ਔਰੰਗਜ਼ੇਬ ਦਾ ਪੁਤਰ ਆਜ਼ਮਸ਼ਾਹ । [4]ਟਿੱਕਾ.ਹੋਗਿਆ ਸੀ । [5]ਬਘੌਰ, ਉਦੇ ਪੁਰ ਰਾਜ ਵਿਚ ਹੈ । [6]ਜਦੋਂ ਰਾਜਾ ਬਿਰਾਟ ਪਾਸ ਪਾਂਡਵ ਬਿਨਾਂ ਸ਼ਿਨਾਂ ਰਹਿੰਦੇ ਸਨ ਤਦੋਂ ਕ੍ਰੀਚਕ ਨੇ ਦ੍ਰੌਪਤੀ ਨੂੰ ਛੇੜਿਆ ਸੀ ਤਾਂ ਭੀਮ ਨੇ ਉਸਨੂੰ ਮਾਰ ਦਿੱਤਾ ਸੀ । ਕ੍ਰੀਚਕ ਰਾਜੇ ਦਾ ਸਾਲਾ ਸੀ ਤੇ ਸੈਨਾ ਪਤੀ ਸੀ [ਸ਼ਿ:,ਕੀਚਕ] । [ਦੇਖੋ ਗੁਰ ਨਾਨਕ ਪ੍ਰਕਾਸ਼ ਉਤਰਾਰਧ ਅਧਯਾਯ ੨੪] । *ਪਾ:–ਨਿਹਾਰੇ ।

†ਬਾਦਸ਼ਾਹ ਮਰ ਗਿਆ । ਅਗਲੇ ਸਮੇਂ ਬਾਦਸ਼ਾਹ ਦੇ ਮਰਨ ਨੂੰ ਕੁੱਪਾ ਰੁੜ੍ਹਨਾ ਕਹਿੰਦੇ ਸਨ, ਬਾਦਸ਼ਾਹ ਦਾ ਮਰਨਾ ਨਹੀਂ ਸਨ ਕਹਿੰਦੇ ਕਿਉਂਕਿ ਬਾਦਸ਼ਾਹ ਨਹੀਂ ਮਰਦਾ, ਇਕ ਮਰਿਆ ਦੂਜਾ ਤਖਤ ਤੇ ਬਹਿ ਗਿਆ । ਬਾਦਸ਼ਾਹ ਦਾ ਬਦਲਨਾ ਕੁੱਪੇ ਦੇ ਹੇਠ ਉਤੇ ਹੋਰ ਵਾਂਙ ਹੈ ।

ਪ੍ਰਵਿਸ਼ਹਿਂ ਲੁਟਹਿਂ ਜੈਗ ਕਰਿ ਮਾਰੇ ॥ ੨੬ ॥ ਆਪ ਕਹਾਂ ਤੇ ਚਲਿ ਕਰਿ ਆਏ?ਅਬਿ ਚਾਹਤਿ ਹੋ ਕਹਾਂ ਸਿਧਾਏ?ਕੌਨ ਕਾਜ ਆਗਵਨ ਤੁਮਾਰਾ? ਕਰਹੁ ਪ੍ਰਸੰਗ ਸੁਨਾਵਨ ਸਾਰਾ' ॥੨੭॥ਇਮ ਤ੍ਰਾਸਤਿ ਕੋ ਬਾਕ ਸੁਨੇ ਜਬਿ। ਧਰਮ ਸਿੰਘ ਸੋਂ ਗੁਰੂ ਭਨਜੋਂ ਤਬਿ। 'ਜਾਹ ਨਗਰ ਮਹਿਂ ਨਰ ਸਮੁਝਾਵਹੁ। ਦੈ ਧੀਰਜ ਕੋ ਤ੍ਰਾਸ ਮਿਟਾਵਹੁ' ॥੨੮॥ ਆਇਸੁ ਪਾਇ ਗਯੋ ਤਤਕਾਲਾ। ਪੁਰਿ ਜਨ ਸਾਵਧਾਨ ਜਹਿਂ ਜਾਲਾ। ਥਿਰ ਹੁਇ ਸਗਰੀ ਕਥਾ ਸੁਨਾਈ। 'ਇਹ ਜਗ ਗੁਰ ਤੁਮ ਕੋ ਸੁਖਦਾਈ ॥ ੨੯ ॥ ਸਿਖ ਹੁਇ ਮਿਲੋ ਦਰਸ ਕੋ ਜੋਵਹੁ। ਦੁਇ ਲੋਚਨ ਕੇ ਸੁਖ ਕੋ ਜੋਵਹੁ। ਭੀਮਸੈਨ ਜਹਿਂ ਕ੍ਰੀਚਕ ਮਾਰੇ। ਸੋ ਸਥਾਨ ਚਿਤ ਚਹੈਂ ਨਿਹਾਰੇ ॥੩੦॥ ਤੁਮ ਨਾਹਕ ਕਤੋਂ ਤ੍ਰਾਸਤਿ ਭਏ। ਪੁਰਿ ਕੋ ਨਹਿਂ ਬਿਗਾਰ ਚਿਤ ਠਏ'।ਧਰਮ ਸਿੰਘ ਇਮ ਦਿਯੋ ਦਿਲਾਸਾ। ਤਦਪਿ ਨ ਤਿਨੈ ਭਯੋ ਭਰਵਾਸਾ॥੩੧॥[1]'ਅਪਨੋਸਿਵਰ ਫਰਕਸੋਂ ਕਰੀਏ। ਪੁਰਿ ਜਨ ਕੋ ਡਰ ਉਰ ਤੇ ਹਰੀਏ'। ਨਹਿਂ ਸਮੁਝੈ ਬਹੁ ਕਹਿ ਸਮੁਝਾਏ। ਧਰਮ ਸਿੰਘ ਤਬਿ ਹਟਿ ਕਰਿ ਆਏ॥੩੨॥ਪ੍ਰਭੁ ਆਗੈ ਅਰਦਾਸ ਬਖਾਨੀ। 'ਪੁਰਿ ਜਨ ਤ੍ਰਸਤਿ ਧੀਰ ਬਿਸਰਾਨੀ। ਸੁੰਦਰ ਉਪਬਨ ਤਰੁਵਰ ਠੌਰ। ਕੁਛਕ ਫਰਕ ਤੇ ਹੈ ਇਕ ਔਰ ॥ ੩੩ ॥ ਫੁਰਮਾਵਹੁ ਸ਼੍ਰੀ ਮੁਖ ਤੇ ਡੇਰਾ। ਸਭਿ ਬਿਧਿ ਤੇ ਹੁਇ ਅਨੰਦ ਘਨੇਰਾ'। ਸੁਨਿਕੈ ਨਾਥ ਕ੍ਰਿਪਾ ਕਰਿ ਕਹੋ। 'ਕਰਹੁ ਸਿਵਰ ਜਹਿਂ ਉਪਬਨ ਲਹੋ' ॥ ੩੪ ॥ ਚਢਿ ਪ੍ਰਭੁ ਗਏ ਪਿਖੋ ਸ਼ੁਭ ਥਾਨ। ਤਰੁ ਛਾਇਆ ਸੁੰਦਰ ਜਹਿਂ ਲਾਗ। ਡੇਰਾ ਕਰੋ ਸਿੰਘ ਸਮੁਦਾਏ। ਤਬਿ ਪੁਰਿ ਜਨ ਦਰਸ਼ਨ ਕੋ ਆਏ ॥ ੩੫ ॥ ਮਿਲੇ ਸੁ ਦੈ ਦੈ ਗਨ ਉਪਹਾਰੂ। ਬੰਦਨ ਕਰਹਿਂ ਹੇਰਿ ਮੁਖ ਚਾਰੂ। ਸ਼੍ਰੀ ਪ੍ਰਭੁ ਕਰੁਨਾ ਕਰਿ ਫੁਰਮਾਯੋ।'ਕੋ ਖੇਚਲ ਇਨ ਕਰਹਿ ਨ ਧਾਯੋ'[2]॥੩੬॥ਘਾਸ ਰੁ ਈਂਧਨ ਲੇਹੁ ਨ ਕੋਈ। ਇਸ ਹੀ ਥਲ ਸਭਿ ਪ੍ਰਾਪਤਿ ਹੋਈ। ਬਾਗ਼ ਭਲੋ ਥਲ ਬਹੁ ਸੁਖਦਾਈ। ਇਸ ਮਹਿਂ ਤੇ ਲਿਹੁ ਚਹਿ ਸਮੁਦਾਈ' ॥੩੭॥ ਘਨੇ ਨਗਰ ਜਨ ਜਬਿ ਹੀ ਆਏ। ਲੈ ਤਿਨ ਕੋ ਸੰਗ ਪ੍ਰਭੂ ਸਿਧਾਏ। ਕ੍ਰੀਚਕ ਹਤਨਿ ਥਾਨ ਅਵਿਲੋਕਨ। ਬੂਝਤਿ ਚਲੇ ਲਿਏ ਪੁਰਿ ਲੋਕਨਿ ॥ ੩੮ ॥ ਸਿੰਘਨ ਪ੍ਰਤਿ ਅਸ ਹੁਕਮ ਬਖਾਨਾ। 'ਚਲਹਿਂ ਪਯਾਦੇ* ਤਜਹਿਂ ਕਿਕਾਨਾ'।ਇਮ ਸੁਨਿ

[1]ਨਗਰ ਵਾਲਿਆਂ ਕਹਿਆ। [2]ਭਾਵ ਦੌੜਨ ਛੱਜਣ ਦੀ ਖੇਚਲ ਇਨ੍ਹਾਂ ਵਿਚੋਂ ਕੋਈ ਨਾ ਕਰੇ।
*ਪਾਃ—ਸਜਾਏ।

ਕਰਿ ਗਨ ਕਿਯਸਿ ਪਯਾਨਾ। ਪਹੁੰਚੇ ਕੋਸ ਉਚ ਬਹੁ ਥਾਨਾ ॥ ੩੯ ॥ ਭਲੇ ਭਲੇ ਥਲ ਗੁਰੂ ਨਿਹਾਰੇ। ਬੂਝੇ ਨਰਨ ਬਤਾਵਤਿ ਸਾਰੇ। ਤਹਾਂ ਅਪਰ ਗ੍ਰਾਮਨ ਕੇ ਲੋਕ। ਆਏ ਪ੍ਰਭੁ ਕੋ ਦਰਸ ਬਿਲੋਕਿ॥੪੦॥ਡਰ ਧਰਿ ਜਿਨ ਜਿਨ ਅਰਜ਼ ਬਖਾਨੀ। ਸਿੰਘਨ ਪ੍ਰਤਿ ਗੁਰ ਬੋਲੇ ਬਾਨੀ॥ਇਕਇਕ ਗ੍ਰਾਮ ਨਗਰ ਮਹਿੰ ਜਾਵਹੁ[1]। ਕਰਹਿ ਜੁ ਖੇਚਲ ਤਿਸਹਿ ਹਟਾਵਹੁ'॥੪੧ ॥ ਨਾਥ ਹੁਕਮ[2] ਸੁਨਿ ਸੁਨਿ ਕਰਿ ਗਏ। ਦੇ ਦੇ ਧੀਰ ਬਚਾਵਤਿ ਭਏ*। ਕਰਿ ਕਰਿ ਸੈਲ ਬਿਲੋਕੇ ਥਾਨ॥ਉਤਰੇ ਆਨਿ ਗੁਰੂ ਭਗਵਾਨ। ਤਹਿੰ ਡੇਰੇ ਕੋ ਕੀਨ ਮੁਕਾਮੂ। ਦੇਖਨੋ ਜਹਿੰ ਕਹਿੰ ਥਲ ਅਭਿਰਾਮੂ ॥ ੪੨ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਬਘੌਰ ਨਗਰ' ਪ੍ਰਸੰਗ ਬਰਨਨੰ ਨਾਮ ਅਸ਼ਟ ਤ੍ਰਿੰਸਤੀ ਅੰਸੂ ॥ ੩੮ ॥ ੩੯. [ਬਘੌਰ ਵਿਖੇ ਜੰਗ]।

ਦੋਹਰਾ ॥ ਇਕ ਦਿਨ ਉਸ਼ਟਰ ਗੁਰੂ ਕੇ ਚਰਨ ਗਏ ਪੁਰਿ ਤੀਰ। ਬਾਗਨ ਬਿਖੈ ਪ੍ਰਵੇਸ਼ ਭੇ ਲਤਾ ਤਰੁਨ ਬਹੁ ਭੀਰ[3]॥੧॥ ਚੌਪਈ॥ ਅੰਤਰ ਜਾਇ ਤੋਰਿ ਤਰੁ ਖਾਏ। ਇਤਨੇ ਮਹਿੰ ਮਾਲੀ ਤਹਿੰ ਆਏ। ਉਸ਼ਟਨਿ ਕੈ ਬਹੁ ਲਸ਼ਟ ਪ੍ਰਹਾਰੇ। ਦੇ ਗਾਰੀ ਬਹੁ ਵਹਿਰ ਨਿਕਾਰੇ॥੨॥ ਇਤ ਤੇ ਉਸ਼ਟਵਾਨ ਮਿਲਿ ਗਏ। ਦੇ ਦੇ ਗਾਰ ਲਰਤਿ ਸੋ ਭਏ। ਲਾਠੀ ਸੋਟਨ ਭਈ ਲਰਾਈ। ਮਾਰੇ ਉਪਬਨ੍ਵਾਨ[4] ਪਲਾਈ ॥ ੩ ॥ ਲੈ ਉਸ਼ਟਰ ਇਹ ਗੁਰ ਢਿਗ ਆਏ। ਮਾਲੀ ਕਰਨਿ ਪੁਕਾਰਿ ਸਿਧਾਏ। ਤਿਨ ਸੁਨਿਕੈ ਇਮ ਠਟੀ ਸ਼ਲਾਹਾ। 'ਸਿੰਘ ਜੁ ਆਵੈ ਕੋ ਇਤ ਰਾਹਾ ॥੪ ॥ ਤਿਸ ਕੋ ਹਤਹਿੰ ਮੁਸ਼ਟ ਅਰੁ ਸੋਟੇ। ਪਲਟਾ ਲੈਹਿੰ,ਕਰੀ ਕ੍ਰਿਤ ਖੋਟੇ[5]'।ਰਹੋ ਤਕਾਵਤਿ ਘਾਤ ਬਹੋਰੀ। ਗਮਨਯੋ ਸਿੰਘ ਏਕ ਤਿਸ ਠੌਰੀ ॥ ੫ ॥ ਦੁਸ਼ਟਨਿ ਘੇਰ ਲਯੋ ਢਿਗ ਆਏ। ਹਿਤ ਮਾਰਨ ਕੈ ਹਾਥ ਉਠਾਏ। ਕੋਪਯੋ ਸਿੰਘ ਕ੍ਰਿਪਾਨ ਨਿਕਾਰੀ। ਢਾਂਦਿ ਢਾਂਦਿ ਇਕ ਦੈ ਕੈ ਝਾਰੀ ॥੬॥ ਪਰਯੋ ਰੌਰ ਇਤ ਉਤ ਮਹਿੰ ਭਾਰੋ। ਸ਼ੁਨ ਖਾਲਸੇ ਕੋ ਕਿਨ ਡਾਰੋ। ਲੈਕਰਿ ਹੁਕਮ ਨਾਥ ਕੋ ਧਾਏ। ਕਸੀ ਤੁਫੈਗੈਂ ਜੰਗ

[1]ਇਕ ਇਕ (ਸਿੰਘ ਹੋਕੇ) ਨਗਰ ਵਿਚ ਜਾਓ। [2]ਗੁਰੂ ਜੀ ਦਾ ਹੁਕਮ। [3]ਵੱਲਾਂ ਅਤੇ ਬ੍ਰਿੱਛਾਂ ਦੀ ਵੱਡੀ ਭੀੜ ਸੀ, ਭਾਵ ਸ਼ਿਪਣੇ ਸਨ। [4]ਬਾਗਵਾਨ। [5]ਜਿਵੇਂ ਖੋਟਾ ਕੰਮ ਕੀਤਾ ਹੈ।

*ਇਥੋਂ ਸਮਝ ਆਉਂਦੀ ਹੈ ਕਿ ਪੂਜਾ ਨਾਲ ਕਿਤਨਾ ਪਿਆਰ ਕਰਦੇ ਹਨ, ਜਿਹੜੀ ਲੁੱਟ ਕੁੱਟ ਦਾ ਜ਼ਿਕਰ ਆਉਂਦਾ ਹੈ ਉਹ ਸਮਝ ਲੈਣਾ ਚਾਹੀਏ ਕਿ ਜੋ ਆਪਣੇ ਬਾਹੁਬਲ ਨਾਲ ਹਮਲੇ ਕਰਦੇ ਯਾ ਦੁਖ ਦਾ ਸਾਮਾਨ ਕਰਦੇ ਸਨ ਉਹਨਾਂ ਨਾਲ ਹੀ ਜੁੱਧ ਮਚਦਾ ਸੀ। ਪੂਜਾ ਦਾ ਅਤਿ ਲਿਹਾਜ਼ ਕਰਦੇ ਸੇ, ਜੋ ਇਸ ਪ੍ਰਸੰਗ ਤੋਂ ਰੋਸ਼ਨ ਹੈ।

ਮਚਾਏ ॥੭॥ ਦੁਇ ਦਿਸ਼ਿ ਕੇ ਨਰਗਨ* ਭਟ ਹੈ ਕੈ। ਮਚਨੋ ਲੋਹ ਚਿਤ ਮਹਿੰ ਰਿਸ ਕੈਕੈ†।ਵਹਿਰ ਨਗਰ ਤੇ ਮਚੀ ਲਰਾਈ।ਬਿਚਰੇ ਸੂਭਟ ਤੁਵੰਗ ਚਲਾਈ ॥੮॥ ਪਰਨੋ ਨੇਰ ਅੰਚੀ ਤਰਵਾਰੈਂ। ਨਿਕਟ ਹੋਇ ਭਟ ਕੋ ਕਟਿ ਡਾਰੈਂ। ਹਮਲਾ ਕਰਨੋ ਖਾਲਸੇ ਜਬੈ। ਧਾਇ ਬਰੇ ਪੁਰਿ ਭੀਤਰ ਸਬੈ ॥੯॥ ਕਾਇਮ ਕਰਨੋ ਭਏ ਸਵਧਾਨਾ। ਲੈ ਕਰਿ ਝਟਨਿ ਲਰੇ ਮਹਾਨਾ। ਵਹਿਰ ਸਿੰਘ ਚਹੁੰ ਦਿਸ਼ਾ ਰਿਸਾਏ। ਲਾਇ ਮੋਰਚੇ ਤੁਪਕ ਚਲਾਏ ॥ ੧੦ ॥ ਲੋਥੈਂ ਵਹਿਰ ਛੋਡ ਕਰਿ ਭਾਗੇ। ਅੰਤਰ ਬਰਿ ਕਰਿ ਲਰਿਨੇ ਲਾਗੇ। ਕਹੋਂ ਕਹਾਂ ਲਗਿ ਮਾਚਨੋ ਜੰਗ। ਛੁਟੈਂ ਦੁਹੂੰ ਦਿਸ਼ਿ ਪੁੰਜ ਤੁਵੰਗ ॥੧੧॥ਦੈ ਦਿਸ਼ਿ ਜਥਿ ਘਮੰਡ ਅਸ ਹੋਵਾ। ਚਢਿ ਸਤਿਗੁਰ ਪੁਰਿ ਚਹੁੰ ਦਿਸ਼ਿ ਜੋਵਾ। ਪੌਰ ਸਥਾਨ ਅਗਾਰੀ ਠਾਂਢੇ। ਸਿੰਘਨ ਸੰਗ ਕਹਨੋ 'ਨਹਿੰ ਗਾਢੇ' ॥ ੧੨॥ ਘਾਲਹੁ ਹੇਲ ਪੌਰ ਚਲਿ ਜੱਧੈ।ਅਰਹਿ ਸੁ ਕਾਟਹੁ ਤੂਰਨ ਲੱਧੈ'। ਸੁਨਤਿ ਖਾਲਸੇ ਤਜੀ ਤੁਫੈਗੈਂ। ਮਾਰਿ ਮਾਰਿ ਕਰਿ ਸ਼ੋਰ ਉਤੈਗੈ ॥੧੩॥ ਖੈਂਚਿ ਮਯਾਨ ਤੇ ਲਈ ਕ੍ਰਿਪਾਨੈਂ। ਦੌਰੇ ਪੌਰ ਸਮੁਖ ਕਰਿ ਹਾਨੈਂ। ਤਜਿ ਭਾਗੇ ਪੁਰਿਕੱਟ ਅਤੈਕੈ[1]। ਭਏ ਪ੍ਰਵੇਸ਼ ਸਿੰਘ ਬਰ ਬੈਕੈ ॥ ੧੪ ॥ ਲੂਟਨ ਲਗੇ ਨਗਰ ਕੋ ਫੇਰ। ਭਾਜੇ ਪੁਰਿ ਜਨ ਡਰ ਕੋ ਹੇਰਿ। ਹੁਤੋ ਦੁਰਗ ਤਹਿੰ ਭਏ ਅਵਾਸੀ। ਰਹੇ ਵਹਿਰ ਸੋ ਕਰੇ ਬਿਨਾਸ਼ੀ ॥ ੧੫ ॥ ਦੁਰਗ ਚੁਗਿਰਦੇ ਘੇਰਾ ਡਾਰਾ। ਲੂਟਨੋ ਸ਼ਹਿਰ ਜਹਾਂ ਕਹਿੰ ਸਾਰਾ। ਘ੍ਰਿਤ ਮਿਸ਼ਟਾਨ ਅੰਨ ਪਟ ਘਨੇਂ। ਧਨ ਤੇ ਆਦਿ ਜਿਤਿਕ ਜਿਸ ਬਨੇ ॥ ੧੬ ॥ ਲੂਟ ਕੂਟ ਕਰਿ ਸਿੰਘ ਅਘਾਏ‡। ਦੁਰਗ ਚੁਗਿਰਦੇ ਪੁਨ ਸਮੁਦਾਏ। ਨਿਕਸਨ ਅਰੁ ਪ੍ਰਵੇਸ਼ ਹੁਇ ਨਾਂਹੀ। ਛੁਟਹਿੰ ਤੁਫੈਗ ਜੰਗ ਬਡ ਮਾਂਹੀ ॥ ੧੭ ॥ ਗਰੀਅਨਿ ਮਹਿੰ ਤਿਹ ਲੋਥ ਪਰੀ ਹੈ। ਭਾਜੀ ਸਕਲ, ਨ ਸੈਨ ਅਰੀ ਹੈ। ਧਰਮ ਸਿੰਘ ਕੋ ਪ੍ਰਭੁ ਬੁਲਵਾਇ। ਕਹਨੋ 'ਹੇਲ ਘਾਲੋ ਸਮੁਦਾਇ ॥ ੧੮ ॥ ਨਿਕਟ ਮੋਰਚੇ ਦੇਹੁ ਢੁਕਾਈ। ਮਾਰਹੁ ਸ਼ੱਤ੍ਰੂਨਿ ਕੋ ਸਮੁਦਾਈ'। ਸੁਨਿਕੈ ਧਰਮ ਸਿੰਘ ਤਬਿ ਗਏ। ਦੁਰਗ

---

[1](ਦਰਵੱਜਾ) ਤਕੜਾ ਨਹੀਂ। [2]ਡਰ ਨਾਲ ਨਗਰ ਦੀ ਸ਼ਫੀਲ ਛੱਡਕੇ ਭੱਜੇ। (ਅ) ਸ਼ਹਿਰ ਛੱਡਕੇ (ਲੋਕ) ਕਿਤੇ ਨੂੰ ਭੱਜੇ।

*ਪਾ:—ਗਨ ਗਨ। †ਪਾ:—ਤਿਸ ਕੋ ਕੈ।

‡ਇਹ ਲੁੱਟ ਕੁੱਟ ਸੁਣੀ ਸੁਣਾਈ ਗੱਲ ਹੈ, ਭਵਾ: ਖਾ: ਦਾ ਦੱਸਿਆ ਹਾਲ ਹੋਰਵੇਂ ਹੈ ਜੋ ਅੱਗੇ ਆਵੇਗਾ। ਗੁਰੂ ਜੀ ਕਦੇ ਸ਼ਹਿਰ ਲੁੱਟਣ ਦੀ ਆਗਜ਼ਾ ਨਹੀਂ ਦੇ ਸਕਦੇ। ਇਹ ਗੱਲ ਮੰਨਣੋ ਯੋਗ ਨਹੀਂ। ਟਾਕਰਾ ਕਰਨ ਵਾਲਿਆਂ ਨਾਲ ਲੜਨਾ, ਮਰਨਾ ਮਾਰਨਾ ਵੱਖਰੀ ਗੱਲ ਹੈ।

ਚੁਗਿਰਦੇ ਬਿਚਰਤਿ ਭਯੋ ॥ ੧੯ ॥ ਸਗਰੀ ਘਾਤ ਹੇਰਿ ਕਰਿ ਆਛੇ। ਹੋਲ ਕਰਨ ਕੋ ਚਿਤ ਮਹਿ ਬਾਛੇ। ਰਤਨ ਸਿੰਘ ਤਬਿ ਦੌਰਤਿ ਆਯੋ।ਸ਼੍ਰੀ ਪ੍ਰਭੁ ਸੰਗ ਉਪਾਉ ਬਤਾਯੋ ॥੨੦॥ 'ਪੰਜ ਸਿੰਘ ਹੋਲੇ ਮਹਿ ਮਰੈਂ। ਜਤਨ ਰੁਖੈਨ ਆਪ ਅਸ ਕਰੈਂ। ਇਹ ਪਰਬਤ ਸਿਰ ਤੋਪ ਚਢਾਵੋ। ਤਹਿਂ ਥਿਰ ਕਰਿ ਗੋਰਾ ਚਲਵਾਵੋ ॥ ੨੧ ॥ ਅੰਤਰ ਲਗਹਿ ਜਾਇ ਕਰਿ ਜਬੈ। ਡਰ ਧਰਿ ਨਿਕਸ ਜਾਹਿਂ ਰਿਪੁ ਸਬੈ'। ਸੁਨਿ ਸਤਿਗੁਰ ਆਛੀ ਬਿਧਿ ਮਾਨੀ। 'ਤੋਪ ਚਢਾਵਹੁ'ਸਭਿਨਿ ਬਖਾਨੀ ॥੨੨॥ ਤਬਹਿ ਖਾਲਸਾ ਮਿਲਿ ਕਰਿ ਚਾਲਾ। ਲਈ ਤੋਪ ਚਢਿ ਗਿਰ ਤਤਕਾਲਾ।ਚੈਲੀ ਡਾਰਿ ਕਸਨੋ ਜਬਿ ਗੋਰਾ ਬਾਂਧੀ ਸ਼ਿਸਤ ਪੌਰ ਕੀ ਓਰਾ ॥ ੨੩ ॥ ਪਾਇ ਬਰੂਦ ਅਗਨ ਤਬਿ ਲਾਈ। ਧੁਖਨੋ ਪਲੀਤਾ ਬਜ਼ ਗਰਜਾਈ। ਮਨਹੁ ਗਾਜ ਗਿਰਿ[1] ਕਰੀ ਅਵਾਜ਼। ਸੁਨਿ ਰਿਪੁ ਕੋ ਧੀਰਜ ਉਰ ਭਾਜਿ ॥੨੪॥ ਗੋਰਾ ਲਗਨੋ ਪੌਰ ਮਹਿ ਜਾਈ। ਪੁਨ ਕਸ ਕਰਿ ਤਤਕਾਲ ਚਲਾਈ। ਇਸੀ ਰੀਤ ਗੋਰੇ ਦੈ ਚਾਰੇ। ਪੌਰ ਬਿਖੈ ਕੇ ਬਿਚੁ ਭਟ ਮਾਰੇ[2] ॥੨੫॥ ਮ੍ਰਿਤਕ ਦੇਖਿ ਕਰਿ ਉਪਜਨੋ ਤ੍ਰਾਸਾ। ਲਖਨੋ ਕਿ–ਸਭਿ ਕੋ ਹੋਇ ਬਿਨਾਸਾ–।ਹੋਲਾ ਘਾਲਨਿ ਤੇ ਹਤਿ ਧੀਰ[3]। ਉਪਰ ਚਢੇ ਕੁਮਾਯੋ ਚੀਰ ॥ ੨੬ ॥ ਪਾਯੜੀ ਛੰਦ।। 'ਰਖ ਲੇਹੁ ਗੁਰੂ ਦਿਹੁ ਜੀਵ ਦਾਨ। ਹਮ ਨਿਕਸਿ ਜਾਇਂ ਜੋ ਬਚਹਿਂ ਪ੍ਰਾਨ'। ਇਮ ਸੁਨੀ ਖਾਲਸੇ ਅਰਜ਼ ਦੀਨ। ਲੀਨੇ ਨਿਕਾਸ ਪੁਨ ਜਾਨਿ ਦੀਨ ॥ ੨੭ ॥ ਗਢ ਨਗਰ ਮਾਰਿ ਢਿਰ ਦੁਰਗ ਛੀਨ।ਗਨ ਸੈਂਜ ਅਨਿਕ ਸਭਿ ਲੂਟ ਲੀਨ।ਇਕਸਿੰਘ ਗੁਰੂ ਢਿਗ ਜਾਇ ਧਾਇ। ਸਭਿ ਕਹੀ ਖਬਰ ਜਿਮ ਜੋਤਿ ਪਾਇ ॥ ੨੮ ॥ ਪ੍ਰਭੁ ਪਿਖਹਿਂ ਦੁਰਗ ਪਰਖਾ[4] ਬਿਸਾਲ। ਬਿਚ ਕੂਪ ਲਰਨ ਕੀ ਸੈਂਜ ਜਾਲ। ਬਹੁ ਅੰਨ ਘ੍ਰਿੱਤ ਮਿਸ਼ਟਾਨ ਚੀਰ। ਸਭਿ ਗਏ ਤਜਾਗ ਡਰ ਧਾਰਿ ਭੀਰ ॥ ੨੯ ॥ ਸੁਨਿ ਦਯਾ ਸਿੰਧ ਸੈਂਧਵ[5] ਮੰਗਾਇ। ਹੁਇ ਕਰਿ ਅਰੋਹ ਤਿਤ ਦਿਸ਼ਿ ਚਲਾਇ[6]। ਇਕ ਧਰਮ ਸਿੰਘ ਬਰ ਬੀਰ ਸੰਗਾਤਜਿ ਸਿਵਰ ਚਲੇ ਜਿਤ ਦੁਰਗ ਭੰਗ[7]' ॥ ੩੦ ॥ ਕੇਤੀਕ ਦੂਰ ਜਬਿ ਕਿਯ ਪਯਾਨ। ਨਗਰੀ ਬਘੌਰ ਭੂਪਤਿ ਮਹਾਨ। ਸੋ ਹੁਤੋ ਵਹਿਰ ਸੁਧ ਸੁਨਤਿ ਆਇ। ਡੇਰਾ ਨਿਹਾਰ ਉਰ ਮੈਂ ਰਿਸਾਇ॥੩੧॥ਤਬਿਪਰਜੋਧਾਇ ਤਜਿ ਸਰ ਤੁਫੇਗ॥

[1]ਮਾਨੋਂ ਬਿਜਲੀ ਨੈ ਡਿੱਗਕੇ। [2]ਦਰਵਾਜ਼ੇ ਵਿੱਚ ਦੇ ਸੂਰਮਿਆਂ ਵੱਲ ਮਾਰੇ। [3]ਧੀਰਜ ਦੂਰ ਹੋਇਆ। [4]ਖਾਈ। [5]ਘੋੜਾ। [6]ਚਲੇ। [7]ਜਿੱਥੇ ਕਿਲਾ ਤੋੜਿਆ ਸੀ।

ਕੁਛ ਹੁਤੋ ਸਿੰਘ ਤਿਨ ਕੀਨਿ ਜੰਗ।ਦੁਇ ਦਿਸ਼ਿਨਿ ਬਕਾਰਾ ਮਾਰਿ ਮਾਰਿ। ਮਰਿ ਗਏ ਕਿਤਿਕ ਗਿਰਿ ਗੇ ਸੁਮਾਰਿ'॥੩੨॥ਬਡ ਪਰਨੋ ਰੌਰ ਗੁਰ ਸੁਨਤਿ ਕਾਨ। ਹਟਿ ਪਰੇ ਤੁਰਤ ਬਨਿ ਸਾਵਧਾਨ। ਇਕ ਧਰਮ ਸਿੰਘ ਭਟ ਸੰਗ ਜਾਇ। ਦੇਖਨੋ ਲਰੈਤਿ ਬਾਘੌਰ ਰਾਇ ॥ ੩੩ ॥ ਉਤ ਹੁਤੋ ਰਾਵ ਅਸਵਾਰ ਦੋਇ।ਇਤ ਗੁਰੂ ਧਰਮ ਸਿੰਘ ਸੰਗ ਜੋਇ।ਪੈਦਲ ਸਮੂਹ ਦੋਨਹੁੰ ਦਿਸ਼ਾਨ। ਛੁਟਹਿੰ ਤੁਫੰਗ ਤੀਖਨ ਸੁ ਬਾਨ ॥ ੩੪ ॥ ਸ਼ਤਿਗੁਰੂ ਕਹਨੋ 'ਸੁਨਿ ਧਰਮ ਸਿੰਘ। ਰਣ ਜਾਹੁ ਅੱਗ੍ਰ ਬਨਿ ਰੂਪ ਸਿੰਘ। ਉਤ ਦੋਇ'ਇਤੈ ਹਮ ਦੋਇ ਜਾਨਿ। ਇਕ ਸੈਗ ਏਕ ਖ਼ਿਰਿ ਹੈ ਮਹਾਨ' ॥ ੩੫ ॥ ਸੁਨਿ ਧਰਮ ਸਿੰਘ ਹਯ ਕੌ ਧਵਾਇ। ਰਣ ਸਮੁਖ ਗਯੋ ਰਿਪੁ ਹਤਨਿ ਚਾਇ। ਉਚੇ ਪੁਕਾਰ ਲੀਨੋ ਹਕਾਰ। 'ਇਤ ਆਉ ਆਪਨੋ ਕਰਹੁ ਵਾਰ ॥ ੩੬ ॥ ਮੈਂ ਹਤੋਂ ਕਿਧੌਂ ਅਬਿ ਲਿਹੁ ਸੰਭਾਰ'।ਸੁਨਿ ਭਯੋ ਸਮੁਖ ਸਰ ਕੋ ਨਿਕਾਰਿ। ਧਰਿ ਧਨੁਖ ਬਿਖੈ ਔਂਚਨੋ ਸਜੋਰ। ਖਰ ਹੁਤੋ ਘੋਰ ਦੀਨੋ ਸੁ ਛੋਰਿ ॥੩੭ ॥ ਪਿਖਿ ਧਰਮ ਸਿੰਘ ਹਯ ਕੌ ਚਲਾਇ।ਖਰ ਤੀਰ ਸਮੁਖ ਤੇ ਤਨ ਬਚਾਇ। ਅਪਨੋ ਖਤੰਗ ਲੀਨੋ ਨਿਕਾਰ। ਬਿਚ ਪਨਚ ਫੋਕ[2] ਧਰਿਕੈ ਸੁਧਾਰ॥੩੮। ਔਂਚਤਿ ਸ਼ਿਤਾਬ ਰਿਪੁ ਕੋ ਪ੍ਰਹਾਰ। ਲਗਿ ਗਯੋ ਰਿਦੇ ਪ੍ਰਵਿਸ਼ਨੋ ਮਝਾਰ। ਹਯ ਤਰੇ ਗਿਰਨੋ ਖਪਰਾ ਲਰੀਤਿ। ਛਿਨ ਬਿਖੈ ਪਰਨੋ ਛਿਤ ਪ੍ਰਾਨ ਹੈਤਿ॥ ੩੯॥ਪਿਖਿ ਭੂਪ ਕੋਪ ਕੈ ਆਇ ਧਾਇ। ਗੁਰ ਸਮੁਖ ਬਾਨ ਪੈਨੋ[3]ਚਲਾਇ। ਘੋਰਾ ਫੇਧਾਇ ਇਤ ਉਤ ਫਿਰੈਤਿ। ਨਿਜ ਭਟਨ ਪ੍ਰੇਰ ਜੈ ਕੋ ਚਹੈਤਿ ॥ ੪੦॥ ਸਿਰਮੌਰ ਭਟਨ ਕੋ[4] ਧਨੁ ਸੰਭਾਰ। ਤਤਕਾਲ ਤੀਰ ਭਾਖਾ ਨਿਕਾਰ। ਕਰਿ ਔਂਚ ਕਾਨ ਲਗਿ ਛੋਰਿ ਦੀਨਿ। ਹਤਿ ਭਾਲ ਬਿਖੈ ਸੋ[5] ਮਾਰਿ ਲੀਨਿ ॥ ੪੧ ॥ ਜਬਿ ਦੁਹਨ ਪ੍ਰਾਨ ਤਜਾਗੇ ਨਿਹਾਰ। ਸਭਿ ਭਜੀ ਚਮੂੰ ਨਹਿ ਧੀਰ ਧਾਰਿ। ਭਾਜੈ ਬਿਲੋਕਿ ਬਰਜੈਂ ਕ੍ਰਿਪਾਲ। 'ਇਨ ਹਤਹੁ ਨਾਂਹਿ ਤਜਿ ਜੰਗ ਸ਼ਾਲ[6]' ॥੪੨॥ ਲੀਨੋ ਹਟਾਇ ਗੁਰ ।ਸੈਂਘ ਜਾਲ।ਸਭਿ ਸਿਵਰ ਬਿਖੈ ਕਰਿਕੈ ਸੰਭਾਲ।ਬਾਘੌਰ ਨਾਥ ਮਗ ਜੁੱਧ[7] ਮਾਰਿ। ਪੁਰਿ ਲੂਟ ਲੀਨਿ ਗਢ ਦੁਰਗ ਦਾਰ ॥ ੪੩ ॥ ਇਮ ਬਿਜੈ ਕੀਨਿ ਤਿਸ ਦੇਸ਼ ਬੀਚ। ਜਸੁ

---

[1]ਜ਼ਖਮੀ ਹੋਕੇ। [2]ਬਾਗੜ। [3]ਤਿੱਖੇ। [4]ਭਾਵ ਸ਼੍ਰੀ ਗੁਰੂ ਜੀ ਨੇ। [5]ਭਾਵ ਰਾਜਾ। [6]ਇਹ ਜੰਗ ਭੂਮੀ ਛੱਡ ਟੁਰੇ ਹਨ ਹੁਣ ਇਹਨਾਂ ਨੂੰ ਨਾ ਮਾਰੋ। [7]ਰਾਹ ਦੇ ਜੁੱਧ ਵਿਚ।

ਕਰਤਿ ਸਕਲ ਨਰ ਊਚ ਨੀਚ। ਕਰਿ ਦਯੋ ਕੁਚ ਡੇਰਾ ਕ੍ਰਿਪਾਲ। ਨਿਜ ਸੁਭਟ ਸਭਿਨਿ ਕੀ ਕਰਿਸੰਭਾਲ*॥੪੪॥ਗੁਰ ਕਹੀ ਖਾਲਸੇ ਸਨ ਸੁਨਾਇ। [1]ਅਬਿ ਰਣ ਸੁਲਤਾਂਨੀ ਕੋ ਕਰਾਇੰ[1]। ਕਰਿ ਹਾਰ ਜੀਤ ਸਗਰੋ ਨਿਹਾਰ। ਮਰਿ ਰਹੈਂ ਤੁਰਕ ਦੁਇ ਦਿਸ਼ਿ ਜੁਝਾਰ॥ ੪੫॥ ਕਰਤਾਰ ਦੇਹਿ[2] ਸੋ ਤਖਤ ਪਾਇ। ਬਾਦੀ ਦਿਲੇਸ਼ ਜੀਵਨ ਬਿਹਾਇ[3]। ਸੁਨਿ ਭਨੈ ਸਿੰਘ[4]ਬਡ ਪੁੱਤ੍ਰ ਲੀਨਿ[5]। ਤਿਸ ਤੇ ਸਾਕਹਿ ਅਬਿ ਕੌਨ ਛੀਨ॥੪੬॥ ਸਮਰੱਥ ਆਪ ਹੋ ਜਗਤ ਨਾਥ। ਅਨਗਨਤ ਬਾਹਨੀ ਜਾਂਹਿ ਸਾਥ[6]। ਗੁਰ ਕਹੈਂ [4]ਪ੍ਰਭੂ

---

[1]ਬਾਦਸ਼ਾਹੀਆਂ ਦਾ ਜੁੱਧ ਕਰਾਵਾਂਗੇ। [2](ਜਿਸ ਨੂੰ) ਕਰਤਾਰ ਦੇਵੇਗਾ। [3]ਲੜਾਕੇ ਦਿੱਲੀਪਤ ਭਾਵ ਔਰੰਗੇ ਨੇ ਜੀਵਨ ਤਜਾਗਿਆ ਹੈ ਭਾਵ ਮਰ ਗਿਆ ਹੈ। [5]ਆਜ਼ਮ ਤੋਂ ਮੁਰਾਦ ਹੈ ਜਿਸ ਨੂੰ ਤਾਰਾ ਆਜ਼ਮ ਬੀ ਲਿਖਿਆ ਹੈ ਭਾਵ ਬਲੀ ਪੁੱਤ੍ਰ ਤੋਂ ਹੈ। ਇਹ ਤਾਰਾ ਆਜ਼ਮ ਵੱਡਾ ਪੁੱਤ੍ਰ ਨਹੀਂ ਸੀ। ਔਰੰਗਜ਼ੇਬ ਦੇ ਪੰਜ ਪੁੱਤ੍ਰ ਸਨ—ਮੁਹੰਮਦ ਸੁਲਤਾਨ, ਮੁਹੰਮਦ ਮੁਅੱਜ਼ਮ, ਜੋ ਪਿੱਛੋਂ ਬਹਾਦਰ ਸ਼ਾਹ ਸਦਵਾਇਆ, ਆਜ਼ਮ ਸ਼ਾਹ, ਮੁਹੰਮਦ ਅਕਬਰ ਤੇ ਕਾਮਬਖ਼ਸ਼। ਔਰੰਗਜ਼ੇਬ ਦੇ ਮਰਨ ਵੇਲੇ ਪਹਿਲਾ ਤੇ ਚੌਥਾ ਪੁੱਤ੍ਰ ਮਰ ਚੁਕੇ ਸੇ। ਤ੍ਰੈ ਜੀਉਂਦਿਆਂ ਵਿਚੋਂ ਮੁਹੰਮਦ ਮੁਅੱਜ਼ਮ (ਅਰਥਾਤ ਬਹਾਦਰ ਸ਼ਾਹ) ਸਭ ਤੋਂ ਵੱਡਾ ਸੀ, ਇਸ ਕਰਕੇ ਤਖਤ ਦਾ ਹੱਕਦਾਰ ਉਹ ਸੀ। [4]ਜਿਸ (ਤਾਰਾ ਆਜ਼ਮ) ਦੇ ਨਾਲ ਹੈ।

*ਇਹ ਜੰਗ ਮਹਿਮਾ ਪ੍ਰਕਾਸ਼ ਵਿਚ ਨਹੀਂ ਹੈ। ਇਸ ਜੰਗ ਦਾ ਹਾਲ ਤਵਾਃ ਖਾਲਸਾ ਵਿਚ ਇਉਂ ਦਿੱਤਾ ਹੈ ਕਿ ਬਘੌਰ ਦਾ ਰਾਜਾ ਤਾਂ ਗੁਰੂ ਜੀ ਦਾ ਪ੍ਰੇਮੀ ਹੋ ਗਿਆ ਸੀ, ਅਰ ਗੁਰੂ ਜੀ ਤੇ ਉਹ ਇਕੱਠੇ ਸੈਰ ਨੂੰ ਜਾਂਦੇ ਹੁੰਦੇ ਸਨ, ਇਸ ਰਾਜੇ ਦਾ ਨਾਉਂ ਸ਼ਿਵ ਪ੍ਰਤਾਪ ਸੀ ਤੇ ਇਹ ਪੰਜਾਹ ਹਜ਼ਾਰ ਦਾ ਜਾਗੀਰਦਾਰ ਰਾਣਾ ਸੀ। ਇਸ ਨੇ ਗੁਰੂ ਜੀ ਨੂੰ ਕੁਛ ਦਿਨਾਂ ਲਈ ਆਪਣੇ ਪਾਸ ਟਿਕਾ ਲਿਆ। ਇਹ ਸਤਿਸੰਗ ਲਾਭ ਭੀ ਲੈਂਦਾ ਸੀ ਤੇ ਗੁਰੂ ਜੀ ਦੀ ਅਨੋਖੀ ਤੀਰੰਦਾਜ਼ੀ ਬੀ ਸਿੱਖਦਾ ਸੀ। ਬਘੌਰ ਤੋਂ ਤ੍ਰੈ ਕੁ ਮੀਲ ਤੇ ਇਸ ਦਾ ਇਕ ਸ਼ਰੀਕ ਭਾਈ ਹੋਰ ਰਾਣਾ ਰਹਿੰਦਾ ਸੀ। ਇਕ ਦਿਨ ਗੁਰੂ ਜੀ ਦੇ ਊਠ ਚਰਦੇ ਚਰਦੇ ਉਸ ਦੇ ਬਾਗ ਚਲੇ ਗਏ ਤਾਂ ਰਾਖਿਆਂ ਨੇ ਸਾਰਬਾਨਾਂ ਨੂੰ ਮਾਰਿਆ ਤੇ ਊਠ ਖੋਹਕੇ ਲੈ ਚੱਲੇ। ਤਦ ਪੰਦਰਾਂ ਸਿੰਘਾਂ ਨੇ ਜਾਕੇ ਜੰਗ ਕਰਕੇ ਆਪਣੇ ਊਠ ਤੇ ਆਦਮੀ ਛੁਡਾਏ ਤਾਂ ਉਥੋਂ ਦੀ ਪ੍ਰਜਾ ਤੇ ਉਸ ਰਾਜੇ ਦੇ ਸਿਪਾਹੀ ਇਹਨਾਂ ਸਿੰਘਾਂ ਪਰ ਆ ਪਏ। ਰਾਣੇ ਦੀ ਫੌਜ ਹਾਰਕੇ ਕਿਲੇ ਵਿਚ ਜਾ ਵੜੀ। ਅਗਲੇ ਦਿਨ ਸਿੰਘਾਂ ਨੇ ਇਕ ਟਿੱਬੇ ਤੇ ਤੋਪ ਚਾੜ੍ਹਕੇ ਕਿਲੇ ਤੇ ਚਲਾਈ। ਥੋੜੀ ਦੇਰ ਮਗਰੋਂ ਕਿਲੇ ਵਾਲਿਆਂ ਨੇ ਸ਼ਰਨ ਮੰਨ ਲਈ। ਗੁਰੂ ਜੀ ਨੇ ਮੁਹਾਸਰਾ ਛੱਡਕੇ ਮੁੜ ਆਉਣੇ ਦੀ ਆਗਿਆ ਦੇ ਦਿੱਤੀ। ਠੀਕ ਇਸ ਵੇਲੇ ਉਹ ਰਾਣਾ ਬਾਹਰੋਂ ਆ ਗਿਆ ਤੇ ਉਸ ਨੇ ਮੁੜਕੇ ਲੜਾਈ ਆਰੰਭ ਦਿੱਤੀ। ਜੰਗ ਵਿਚ ਰਾਣਾ ਮਾਰਿਆ ਗਿਆ ਤੇ ਫੌਜ ਨੂੰ ਭਾਂਜ ਹੋਈ। ਸ਼ਿਵ ਪ੍ਰਤਾਪ ਨੇ ਇਹ ਸੂਰਬੀਰਤਾ ਦੇਖਕੇ ਗੁਰੂ ਜੀ ਨੂੰ ਹੋਰ ਕੁਛ ਦਿਨਾਂ ਲਈ ਆਪਣੇ ਪਾਸ ਟਿਕਾ ਲਿਆ।

ਕੋ ਮਹਿਦ ਖੇਲ। ਪਿਖਿ ਲੇਤਿ ਸਕਲ ਨ ਹਿੰ ਸਕਹਿ ਪੇਲ' ॥੪੭॥ ਇਮ ਕਰਤਿ ਬਾਤ ਗੇ ਕਿਤਿਕ ਕੋਸ।ਕਿਧ ਸਿਵਰ ਬਿਲੋਕੇ ਥਲ ਅਦੇਸ਼[1]। ਗੁਰ ਕੋਰ ਬੀਰ ਰਿਪੁ ਮ੍ਰਿਗਨਿ ਸਿੰਘ[2]। ਕਰਿ ਨਮੋ ਸਭਿਨਿ ਸੰਤੋਖ ਸਿੰਘ ॥੪੮॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਔਨੇ 'ਬਘੌਰ ਜੰਗ' ਪ੍ਰਸੰਗ ਬਰਨਨੰ ਨਾਮ ਉਨਤਾਲੀਸਮੋ ਅੰਸੂ ॥੩੯॥

੪੦. [ਬਹਾਦਰ ਸ਼ਾਹ ਨਾਲ ਮੇਲ]।

ਦੋਹਰਾ ॥ ਬਲਖ ਬੁਖਾਰੇ ਕੀ ਦਿਸ਼ਾ ਹੁਤੋ ਬਹਾਦਰ ਸ਼ਾਹੁ। ਤਿਤ ਕੋ ਸੁਨਿ ਬੀਮਾਰ ਬਹੁ ਹਟਸੋ ਤੁਰਤ ਮਗ ਮਾਂਹੁ ॥ ੧ ॥ ਚੌਪਈ ॥ ਕਰਤਿ ਕੂਚ ਦਰ ਕੂਚ ਪਧਾਰਾ।ਸ਼ੀਘ੍ਰ ਆਨਿ ਇਸ ਦੇਸ਼ ਮਝਾਰਾ।–ਪਿਤ ਹਤਿ[3] ਭ੍ਰਾਤਾ ਸਲਤਨ ਲੀਨ–। ਸੁਨਤਿ ਸ਼ੂਨ ਭਾ ਮਨ ਅਤਿ ਦੀਨ ॥੨॥ 'ਅਬਿ ਮੋ ਤੇ ਕਜ਼ਾ ਹੁਇ ਉਪਚਾਰਾ। ਕਿਸ ਪੁਕਾਰ ਹਇ ਪ੍ਰਾਨ ਉਬਾਰਾ। ਗਹੈ ਭ੍ਰਾਤ ਦੈਹੈ ਮਰਵਾਇ[4]। ਕੋ ਨ ਬਲੀ ਤਬਿ ਸਕੈ ਬਚਾਇ ॥੩॥ ਬਾਇਸਲਾਖ ਚਮੂੰ ਜਿਹ ਸੰਗ। ਨਹਿੰ ਬਨਿ ਆਇ ਸਮੁਖ ਤਿਹ ਜੰਗ'। ਅਪਨੇ ਹਿਤੂ ਬੁਲਾਇ ਬਿਠਾਏ। ਸਭ ਕੋ ਅਪਨਿ ਬ੍ਰਿਤੰਤ ਸੁਨਾਏ ॥੪॥ 'ਮੋ ਕੌ ਕਰਤਬ ਕਜ਼ਾ ਅਬਿ ਅਹੈ। ਜਿਸ ਤੇ ਜਿਯਤ ਪ੍ਰਾਨ ਬਚ ਰਹੈਂ। ਚਲੈਂ ਭਾਜ ਕੈ ਦਿਢ ਕਿਤ ਹੋਇ। ਬਲੀ ਸਹਾਯਕ ਬਨਿ ਹੈ ਕੋਇ ॥੫॥ ਪੀਰ ਫਕੀਰ ਔਲੀਆ ਮਹਾਂ। ਖੋਜਹੁ ਜੋ ਪ੍ਰਾਪਤ ਹੁਇ ਕਹਾਂ। ਜਿਮ ਸੋ ਕਹੈ ਕਰੈਂ ਸੋ ਕਾਜਾ। ਜਹਿੰ ਕਹਿੰ ਕਰਹੁ ਪਠਨ ਨਰ ਆਜਾ' ॥੬॥ ਸਭਿ ਮਹਿੰ ਨੰਦਲਾਲ ਤਬਿ ਕਹਸੋ। 'ਏਕ ਗੁਰੂ ਸਾਹਿਬ ਅਸ ਲਹਸੋ। ਤਿਨ ਸਮ ਪ੍ਰਾਪਤਿ ਕਹੂੰ ਨ ਕੋਇ। ਸਕਲ ਜਗਤ ਫਿਰਿ ਖੋਜਹੁ ਜੋਇ ॥ ੭ ॥ ਤੁਮ ਭੀ ਜਾਨਤਿ ਹੋ ਭਲਿ ਭਾਂਤੀ। ਬਿਦਤ ਸਭਿਨਿ ਮਹਿੰ ਜਿਨ ਕਰਮਾਤੀ। ਕ੍ਰਿਪਾ ਕਰਹਿੰ ਜੇ ਬਨਹਿੰ ਸਹਾਇ। ਤੌ ਜਗ ਕੀ ਸਲਤਨ ਲਿਹੁ ਪਾਇ' ॥ ੮ ॥ ਸੁਨਤਿ ਬਹਾਦਰਸ਼ਾਹ ਅਨੰਦ। ਕਹਸੋ 'ਕਿ ਨਿਸ਼ਚੈ ਸੋ ਜਗ ਬੰਦ[5]। ਸੁਨਿ ਮੁਨਸ਼ੀ ਤੁਝ ਬਿਨ ਕੋ ਜਾਇ। ਜਾਇ ਤ ਕੋ ਨਹਿੰ ਮਕਹਿ ਰਿਝਾਇ ॥ ੯ ॥ ਤੁਝ ਪਰ ਕ੍ਰਿਪਾ ਕਰਹਿੰ ਬਹੁਤੇਰੀ। ਹਾਕਮ ਰਾਇ ਸੰਗ ਹੁਇ ਤੇਰੀ। ਜਹਿੰ ਸਤਿਗੁਰੂ, ਪਹੁੰਚਿ ਬਿਨ ਦੇਰ। ਕਰਿ ਕਾਰਜ ਸਿਧ ਆਵਹੁ ਫੇਰ' ॥ ੧੦ ॥ ਇੱਤਮਾਦਿਕ ਕਹਿ ਸੁਨਿ ਕਰਿ ਤਮਾਰੀ। ਕਿਸ ਤੇ ਸੁਨੀ ਗੁਰੂ ਸੁਧ ਸਾਰੀ। 'ਰਜਪੂਤਨ ਕੇ ਦੇਸ਼ ਮਝਾਰਾ। ਬਿਚਰਾਤ ਉਤ ਕੋ ਗਏ ਉਦਾਰਾ' ॥ ੧੧ ॥ ਹਾਕਮਰਾਇ

[1] ਪਾਵ ਮੁਹਣੇ ਥਾਂ। [2] ਮ੍ਰਿਗਾਂ ਨੂੰ ਸ਼ੇਰ ਰੂਪ। [3] ਪਿਉ ਮਰ ਗਿਆ ਤੇ...। [4] ਮੇਰਾ ਭਿਰਾ ਫੜਾਕੇ ਮੈਨੂੰ ਮਰਵਾ ਦੇਵੇਗਾ। [5] ਨਿਸਚੇ ਉਹ ਜਗਤ ਦੇ ਬੰਦਨਾ ਜੋਗ ਹਨ।

ਸੰਗ ਨਿਜ ਲੀਨਾ। ਨੰਦਲਾਲ ਗਮਨੋ ਜਿਤ ਚੀਨਾ। ਮਾਰਿ ਬਘੌਰ ਸਿਵਰ ਕਿਯ ਜਹਾਂ।ਪਹੁੰਚੇ ਤੂਰਨ ਕਰਤੇ ਤਹਾਂ॥੨੨॥ ਬੈਠੇ ਸ਼੍ਰੀ ਪ੍ਰਭੁ ਬੀਚ ਦਿਵਾਨ। ਭੇਟ ਅਨੇਕ ਲਏ ਮਿਲਿ ਆਨਿ। ਚਰਨ ਕਮਲ ਪਰ ਸੀਸ ਟਿਕਾਇ। ਪੁਨ ਸਭਿ ਬਿਨਤੀ ਦੀਨਿ ਸੁਨਾਇ॥ ੨੩ ॥ 'ਸ਼ਾਹੁ ਬਹਾਦਰ ਦਾਸ ਤੁਮਾਰਾ। ਪਰਜੋ ਸ਼ਰਨ ਕਰ ਜੋਰਿ ਉਚਾਰਾ। ਕ੍ਰਿਪਾ ਕਰਹੁ ਅਬਿ ਬਨਹੁੰ ਸਹਾਇ। ਰਿਪੁ ਕ੍ਰਾਤਾ ਤੇ ਲੇਹੁ ਬਚਾਇ' ॥ ੨੪ ॥ ਇੱਤਯਾਦਿਕ ਬਿਨਤੀ ਸੁਨਿ ਕਰਿਕੈ। ਸਹਿਜ ਸੁਭਾਇਕ ਬਾਕ ਉਚਰਿਕੈ। ਹਮ ਸਲਤਨ ਜਗ ਕੀ ਦੇਂਤਾਂ[1]*।ਇਕ ਸੁਆਲ ਮਾਨਹਿ ਮਨਮਾਂਹਿ[2]॥੨੫॥ਨਿਜ ਪਿਤ ਕੇ ਸਮ ਹੋਇ ਨ ਕੁਰਾ।ਤੌਕਾਰਜ ਇਸਕੋ ਹੁਇ ਪੂਰਾ'। ਸੁਨਿਕੈ ਨੰਦ ਲਾਲ ਹਰਖਾਯੋ। 'ਧੰਨ ਗੁਰੂ' ਕਹਿ ਸੀਸ ਨਿਵਾਯੋ ॥ ੨੬॥ 'ਕਹਜੋ ਆਪ ਕੋ ਮੈਂ ਸਭਿ ਕਹੌਂ। ਮਾਨਹਿੰ ਸ੍ਯਾਲ, ਭਲੇ ਮੈਂ ਲਹੌਂ[3]। ਅਬਿ ਤੌ ਜੀਵਨ ਕੀ ਨਹਿੰ ਆਸਾ। ਜਾਉਂ ਸ਼ੀਘ੍ਰ ਭਾਖੌਂ ਤਿਸ ਪਾਸਾ'॥੨੭॥ਪ੍ਰਭੁ ਤੇ ਰੁਖਸਦ ਹੁਇ ਕਰਿ ਧਾਇ। ਮਿਲੇ ਆਨਿ ਕਰਿ ਸਕਲ ਸੁਨਾਇ। 'ਇਸ ਬਿਧਿ ਭਯੋ ਬਾਕ ਲੇ ਮਾਨ।ਲਿਖਿ ਦੀਜੈ ਅਪਨੇ ਅਬਿ ਪਾਨ*॥੨੮॥ ਇਕ ਸੁਆਲ ਗੁਰ ਕਹੈਂ ਸੁ ਲੇਹਿ।ਜਗ ਕੀ ਸਲਤਨ ਤੁਝਕੋ ਦੇਹਿ'। ਮੁਰਸ਼ਿਦ ਏਕ ਬਹਾਦਰਸ਼ਾਹੁ। ਸੋ ਬੂਝਤਿ ਭਾ ਸਭਿਕੇ ਮਾਹੂੰ॥੨੯॥'ਗੁਰ ਕੇ ਸੰਗ ਸੈਨਕਹੁ ਕੇਤੀ?ਕਿਮ ਲੈ ਦੇਹਿੰ[4] ? ਕਹੋ ਬਿਧਿ ਤੇਤੀ'। ਨੰਦਲਾਲ ਨੇ ਕਹਿ ਸਮੁਝਾਯੋ। 'ਬਡ ਦਲ ਜਾਨਿ, ਜੁ ਬਾਕ ਅਲਾਯੋ॥੩੦॥ਗੁਰ ਸਮਰੱਥ ਚਹੈਂ ਸੋ ਕਰੈਂ। ਭਰੇ ਰਿਤਾਵੈਂ ਰੀਤੇ ਭਰੈਂ[5]। ਨਹਿੰ ਸੰਸੈ ਕਰੀਅਹਿ ਚਿਤ ਕੋਇ। ਜਿਮ ਪ੍ਰਭੁ ਕਹੈ ਕਾਜ ਸੋ ਹੋਇ ॥੩੧॥ ਜੇ ਤਿਨ ਕੋ ਕਹਿਬੋ ਤੁਮ ਮਾਨੋਂ। ਸਗਰੇ ਸੰਕਟ ਛਿਨ ਮਹਿੰ ਹਾਨੋਂ। ਦੂਰੀ ਨਹੀਂ ਜਗ ਬਿਦਤਿ ਬਡਾਈ। ਪੂਜਹਿੰ ਸਭਿ ਸ਼੍ਰੀ ਨਾਨਕ ਥਾਂਈ'॥੩੨॥ਕਹੈ ਬਹਾਦਰਸ਼ਾਹੁ'ਸੁਨੀਜੈ। ਅਬਿਕੈ ਗਮਨੋ ਨਿਰਨੈ ਕੀਜੈ। ਇਕ ਸੁਆਲ ਮਾਨਹਿੰ[6] ਜਿਮ ਕਹੌਂ।ਕਿਮ ਸਲਤਨ ਪ੍ਰਾਪਤਿ ਹਮ ਲਹੌਂ? ॥੩੩॥ ਸਗਰੋ ਭੇਤ ਬੂਝ ਕਰਿ ਲਯਾਉ। ਕੌਨ ਕਾਜ ਕੋ ਕਰਹਿੰ ਬਨਾਉ'। ਇਮ ਸੁਨਿ ਨੰਦਲਾਲ ਭਾ ਤਯਾਰ। ਚਢਿ ਮਗ ਚਲਜੋ ਸ਼ੀਘ੍ਰਤਾ ਧਾਰਿ ॥

---

[1]ਭਾਵ ਇਕ ਗੱਲ ਪੂਰੀ ਕਰਨੀ ਮੰਨ ਲਵੋ। [2]ਭਲੀ ਤਰ੍ਹਾਂ ਮੈਂ ਜਾਣਦਾ ਹਾਂ। [3]ਹੱਥੀਂ। [4](ਰਾਜ) ਕਿਵੇਂ ਲੈ ਦੇਣਗੇ। [5]ਸੱਖਣੇ ਭਰਦੇ ਹਨ ਤੇ ਭਰੇ ਸੱਖਣੇ ਕਰ ਦੇਂਦੇ ਹਨ। [6]ਅਸੀਂ ਮੰਨਾਂਗੇ।

*ਰਾਜ ਦੇਣ ਦਾ ਕਾਰਨ ਅੱਗੇ ਅੰਕ ੨੯, ੩੦ ਵਿਚ ਦੱਸਿਆ ਹੈ।

੨੪॥ ਸ਼੍ਰੀ ਗੁਰ ਪਾਸ ਆਨਿ ਕਰਿ ਮਿਲੇ। ਚਰਨ ਕਮਲ ਪਰ ਸਿਰ ਧਰਿ ਭਲੇ। ਬੈਠੇ ਸਨਮੁਖ ਸਕਲ ਸੁਨਾਈ। 'ਕਨਾ ਕਰਤੱਬ ਸ਼ਾਹੁ ਬਨਿ ਆਈ ॥ ੨੫ ॥ ਜਿਮ ਫੁਰਮਾਵਹੁ ਮਾਨਹਿ ਸੋਇ। ਲਰਿਬੋ ਕੀ ਜਿਹ ਸ਼ਕਤਿ ਨ ਕੋਇ'। ਕ੍ਰਿਪਾ ਸਿੰਧੁ ਸੁਨਿ ਤਬਹਿ ਬਖਾਨਾ। 'ਧਰਿ ਧੀਰਜ ਬਨੀਯਹਿ ਸਾਵਧਾਨਾ ॥ ੨੬ ॥ ਬਨਹਿੰ ਨ ਦੇਸ਼ ਤਜਾਗ ਕਰਿ ਭਾਜਨ। ਭਾਜੇ ਤੇ ਪ੍ਰਾਪਤਿ ਹੁਇ ਰਾਜ ਨ। ਜੋ ਤਿਹ ਮਿਲਹਿ ਨ ਆਛੀ ਬਾਤ[1]। ਸਮੁਝਿ ਲੇਹੁ ਨਿਜ ਪਿਤ ਕੀ ਭਾਂਤਿ ॥ ੨੭ ॥ ਪਿਤਾ ਭ੍ਰਾਤ ਸਭਿ ਕੀ ਕਰਿ ਹਾਨਿ। ਕਰਿ ਕੈ ਜੋਰ ਭਯੋ ਸੁਲਤਾਨ। ਤ੍ਰਿਤੀਆ ਬਾਤ ਲਰਨ ਕੀ ਅਹੈ। ਧਾਂਤੇ ਸਲਤਨ ਕੋ ਇਹ ਲਹੈ ॥ ੨੮ ॥ ਇਨ ਘਰ ਕੀ ਪਤਿਸ਼ਾਹਤਿ ਸਾਰੀ। ਨਾਸ਼ ਕਰੀ ਹਮ ਲਖਿ ਦੁਰਚਾਰੀ। ਸ਼ਰਨ ਪਰਨ ਅਰੁ ਬਿਨੈ ਬਖਾਨੀ। ਧਾਂਤੇ ਦੇਨਿ ਇਸੇ ਕੋ ਮਾਨੀ ॥ ੨੯ ॥ ਛਾਰਨ ਘਨੇ ਜਾਨਿ ਕਰਿ ਦਈ। ਅਰੁ ਇਸ ਕੀ ਬਧ ਲਘੁ ਲਖਿ ਲਈ[2]। ਪਾਛੇ ਸਗਰੀ ਪਾਇ ਬਿਨਾਸ਼ੀ[3]। ਨਹਿੰ ਠਹਿਰਹਿ ਕਿਮ ਕੋ ਕਰਿ ਆਸੀ[4] ॥ ੩੦ ॥ ਸਨਮੁਖ ਰਣ ਕਰਿਬੋ ਬਹੁ ਤਜਾਰੀ। ਕਰਿਵਾਵਹੁ ਲਿਹੁ ਸਲਤਨ ਸਾਰੀ। ਤਾਰਾ ਆਜ਼ਮ ਕੋ ਹਮ ਮਾਰਹਿੰ। ਪੁਨ ਸਭਿ ਮਿਲੈਂ ਤ੍ਰਖਤ ਬੈਠਾਰਹਿੰ[5] ॥ ੩੧ ॥ ਚਮੂੰ ਬਟੋਰਹੁ ਬਹੁ ਨਿਜ ਸੰਗ। ਰਾਜ ਨ ਪ੍ਰਾਪਤਿ ਹੁਇ ਬਿਨ ਜੰਗ। ਨਿਸ਼ਚਾ ਕਰਹੁ ਸਰਬ ਕੁਛ ਪਾਵਹੁ। ਸ਼ੀਘ੍ਰ ਜਾਇ ਤਜਾਰੀ ਕਰਿਵਾਵਹੁ' ॥ ੩੨ ॥ ਸੁਨਿ ਕਰਿ ਨੰਦ ਲਾਲ ਸਭਿ ਗਾਥਾ। ਚਰਨ ਸਰੋਜਨ ਪਰ ਧਰਿ ਮਾਥਾ। ਗਯੋ ਤੁਰਤ ਜਹਿੰ ਹਜ਼ਰਤ ਨੰਦਨ। ਉਤਰਿ ਪਹੁਚਯੋ ਕੀਨਸਿ ਥੰਦਨ ॥ ੩੩ ॥ ਗੁਰ ਕੀ ਕਹਿਵਤ ਸਕਲ ਸੁਨਾਈ। 'ਨਿਸ਼ਚੈ ਜਾਨਹੁ ਸਲਤਨ ਪਾਈ। ਤੁਵ ਸਿਰ ਪਰ ਧਰਿ ਸ਼੍ਰੀ ਗੁਰ ਹਾਥਾ। ਮਾਨਹੁ ਕਹਯੋ ਭਾਵਨੀ ਸਾਥਾ' ॥ ੩੪ ॥ ਸੁਨਤਿ ਬਹਾਦਰ ਸ਼ਾਹੁ ਬਖਾਨੈ। 'ਲਸ਼ਕਰ ਲਰਨ ਹੇਤੁ ਕਿਤ ਆਨੈਂ ? ਸ਼ੀਘ੍ਰ ਸਕੇਲਯੋ ਜਾਇ ਨ ਕੋਈ। ਬਿਨ ਸੁਭਟਨ ਲਰਿਬੋ ਕਿਮ ਹੋਈ' ॥ ੩੫ ॥ ਬੋਲਯੋ ਨੰਦਲਾਲ 'ਸੁਨਿ ਲੇਹੋ। ਜਿਮ ਗੁਰ ਭਾਖਯੋ ਤਥਾ ਕਰੇਹੋ।—ਤਾਰਾ ਆਜ਼ਮ ਕੋ ਹਤਿ ਕਰਨੋ। ਹਮ ਕਰਿਹੈਂ—। ਸ਼੍ਰੀ ਗੁਰ ਇਮ ਬਰਨੋਂ ॥ ੩੬ ॥

[1]ਜੋ ਤਿਸ (ਤਾਰਾ ਆਜ਼ਮ ਨੂੰ ਜਾ ਕੇ) ਮਿਲੇਗਾ (ਤਾਂ ਭੀ) ਗੱਲ ਚੰਗੀ ਨਹੀਂ। [2]ਥੋੜ੍ਹੀ (ਬਾਕੀ ਰਹਿ ਗਈ) ਲਖੀ ਹੈ (ਅਸਾਂ ਨੇ)। [3]ਸਾਰੀ ਪਾਤਸ਼ਾਹੀ ਨਾਸ਼ ਹੋ ਜਾਏਗੀ। [4]ਠਹਿਰੇਗੀ ਨਹੀਂ (ਭਾਵੇਂ) ਕਿਵੇਂ ਕੋਈ ਆਸਾ ਪਿਆ ਕਰੇ, ਭਾਵ ਨਿਖੁੱਟਦੀ ਜਾਏਗੀ। [5]ਫਿਰ ਸਾਰੇ (ਮੁਅੱਜ਼ਮ ਨੂੰ) ਆ ਮਿਲਣਗੇ ਤੇ ਤਖਤ ਤੇ ਬੈਠਾਲਣਗੇ।

ਤਿਸ ਪੀਛੈ ਲਸ਼ਕਰ ਬਹੁਤੇਰੋ। ਬਿਨਾ ਸਕੇਲੇ ਸਭਿ ਹੁਇ ਤੇਰੋ। ਬਿਜੈ ਕਰਨ ਕੋ ਭਾਰ ਬਿਸਾਲਾ। ਸੋ ਸਭਿ ਪ੍ਰਭੁ ਕੋ ਹੈ ਸਭਿ ਕਾਲਾ ॥੩੭॥ਬੀਚ ਖਰੋ ਹੋਨੋ ਤੁਵ ਕਾਜ। ਇਮ ਕਰਿ ਨਿਸ਼ਚੈ ਲੀਜਹਿ ਰਾਜ। ਭਾਜ ਚਲਨ ਕੈ ਮਿਲਿਬੋ ਮਾਂਹੀ। ਸੰਕਟ ਬਨੈ ਲਖਹੁ ਸੁਖ ਨਾਂਹੀ ॥੩੮॥ ਤੁਵ ਜੀਵਨ ਮਹਿੰ ਸੰਸਾ ਹੋਇ। ਯਾਂਤੇ ਤਯਾਗ ਦੇਹੁ ਮਤ ਦੋਇ। ਲਰਨੋ ਸਨਮੁਖ ਹੀ ਬਨਿ ਆਵੈ। ਜੇ ਜੂਝਹਿੰ[1] ਤੌ ਭਿਸਤ ਸਿਧਾਵੈਂ ॥੩੯॥ ਜੀਵਤ ਰਹੈਂ ਸ਼ਾਹੁ ਪਦ ਲੈ ਹੌਂ। ਸ਼੍ਰੀ ਗੁਰ ਢਤੇ ਤੋਹਿ ਕੋ ਦੈ ਹੌਂ'। ਇੱਤਮਾਦਿਕ ਕਹਿ ਧੀਰਜ ਦੀਨ। ਸੈਨ ਸਕੇਲਨ ਜਿਤ ਕਿਤ ਕੀਨਿ ॥ ੪੦ ॥ ਕਰਨੋ ਕੂਚ ਸਨਮੁਖ ਤਿਹ ਆਵਤਿ।ਗੁਰੂ ਭਰੋਸਾ ਧਰਤਿ ਸਿਧਾਵਤ।–ਕੈ ਮਰਿ ਰਹੌਂ ਕਿ ਲੈ ਹੌਂ ਰਾਜ। ਪ੍ਰਭੂ ਨਿਬਾਹੈਂਗੇ ਨਿਜ ਲਾਜ–॥੪੧ ॥ ਚੰਬਲ ਸਲਿਤਾ ਕੋ ਚਲਿ ਪਰਨੋ। ਨੰਦ ਲਾਲ ਕੋ ਬਹੁਰ ਉਚਰਨੋ। 'ਹਾਕਮ ਰਾਇ ਸੰਗ ਲੈ ਜਾਇ। ਪ੍ਰਭੁ ਕੋ ਹਿਤ ਸਹਾਇਤਾ ਲਯਾਇ॥੪੨॥ਏਕ ਸੁਆਲ ਜੁ ਕਹੌਂ ਸੁ ਮਾਨੌਂ। ਤਿਨਹੁੰ ਭਰੋਸੇ ਮੈਂ ਰਣ ਠਾਨੌਂ'। ਸੁਨਿਕੈ ਨੰਦ ਲਾਲ ਪੁਨ ਆਯੋ। ਨਮੋ ਕਰੀ ਸੁ ਪ੍ਰਸੰਗ ਸੁਨਾਯੋ ॥ ੪੩ ॥ 'ਚਲਹੁ ਆਪ ਦਰਸ਼ਨ ਕੋ ਦੈਹੋ। ਕਿਰਤਾਰਥ ਨਿਜ ਦਾਸ ਕਰੈ ਹੌ। ਕਹਨੋ ਆਪ ਕੋ ਲੀਨਸਿ ਮਾਨਿ। ਲਰਨ ਹੇਤੁ ਕਿਧ ਅੱਗੂ ਪਧਾਨ' ॥੪੪॥ ਤਬਿ ਪ੍ਰਭੂ ਧਰਮ ਸਿੰਘ ਕੋ ਪੂਰੇ। 'ਪੰਚ ਸਿੰਘ ਲਿਹੁ ਸੰਗ ਬਡੇਰੇ। ਜਾਹੁ ਬਹਾਦਰ ਸ਼ਾਹੁ ਬਿਜੈ ਦਿਹੁ। ਅੰਗ ਸੰਗ ਰੱਛਕ ਹਮ ਤਿਹ ਕਹੁ ॥ ੪੫ ॥ ਭਿੜੇ ਭੇੜ ਗਨ ਕਰਹਿੰ ਸਹਾਇ। ਭਾਰਾ ਆਜ਼ਮ ਕੋ ਹਮ ਘਾਇੰ। ਧੀਰਜ ਸਹਿਤ ਸ਼ੱਤ੍ਰੂ ਸਨ ਲਰਿਕੈ। ਬਿਜੈ ਕਰਹੁ ਗੁਨ ਗੁਰੂ ਸਿਮਰਿਕੈ ॥ ੪੬ ॥ ਸ਼ਾਹ ਬਹਾਦੁਰ ਕੋ ਸਮੁਝਾਵੋ।–ਜਹਿੰ ਕਹਿੰ ਹਾਦਰ ਗੁਰੂ–ਬੁਝਾਵੋ। ਸਿਮਰਹਿੰ ਪਹੁੰਚਹਿੰ ਕਰਹੁ ਨ ਸੰਸਾ। ਲਿਹੁ ਸਲਭਨ ਰਿਪੁ ਭ੍ਰਾਤ ਬਿਧੁੰਸਾ[2]॥੪੭॥ਸੁਨਿ ਆਗਯਾ ਪ੍ਰਭੁ ਕੀ ਚਲਿ ਪਰੇ। ਸਨਧ ਬੱਧ ਘੋਰਨ ਪਰ ਚਰੇ। ਨੰਦ ਲਾਲ ਕੋ ਪੁਨ ਸਮੁਝਾਯੋ। ਮਾਨਿ ਬਾਕ ਤਿਨ ਸੀਸ ਨਿਵਾਯੋ ॥ ੪੮ ॥ 'ਹਮ ਭੀ ਕੂਚ ਕਰਤਿ ਹੀ ਆਏ। ਨਿਭੈ ਜਾਇ ਇਹ ਜੰਗ ਮਚਾਏ'। ਸੁਨਿ ਕਰਿ ਗਮਨੇ ਬਿਲਮ ਬਿਹੀਨੇ। ਸ਼ਾਹੁ ਬਹਾਦਰ ਜਿਤ ਕੋ ਚੀਨੇ ॥੪੯॥ ਮਿਲੇ ਸਿੰਘ ਸਭਿ ਗਾਥ ਸੁਨਾਈ। ਪ੍ਰਭੁ ਜੀ ਆਏ ਕਰੀ ਚਢਾਈ। ਸਿਮਰਨ ਤੇ ਹਾਜਰ ਜਹਿੰ ਕਹਾਂ। ਜਗ

[1]ਲੜ ਮਰੇ ਤਾਂ। [2]ਵੈਰੀ ਭਰਾ ਮਾਰਿਆ ਜਾਏਗਾ ਤੇ ਰਾਜ ਤੈਨੂੰ ਮਿਲਸੀ।

ਮਹਿ ਪੂਰਨ ਜ੍ਞਾਨਹੁ ਮਹਾਂ ॥ ੫੦ ॥ ਸ਼ਰਧਾ ਧਰਹੁ ਭਰਮ ਕੋ ਤਜਾਗਹੁ। ਹੋਤ ਭਾਵਨੀ ਕੋ ਫਲ ਪਾਗਹੁ[1]।ਨੰਦ-ਲਾਲ ਕਹਿ ਕਰਿ ਸਮੁਝਾਯੋ। ਨੀਠ ਨੀਠ ਕਰਿ ਮਨ ਠਹਿਰਾਯੋ ॥੫੧॥ ਰਣ ਮਹਿਂ ਦਰਸ਼ਨ ਦੇ ਕਰਿ ਤੋਹੀ। ਹਤਹਿਂ ਸ਼ੱਤ੍ਰੁ ਕਾਰਜ ਸਭਿ ਹੋਹੀ'। ਸੁਨਿ ਕਰਿ ਧਰਿ ਧੀਰਜ ਸੁਤ ਸ਼ਾਹੁ। ਚਲਨੋ ਲਰੇਨ ਕੋ ਹੋਤ ਉਮਾਹੁ ॥੫੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ 'ਬਹਾਦਰ ਸ਼ਾਹੁ' ਪ੍ਰਸੰਗ ਬਰਨਨੰ ਨਾਮ ਚੱਤ੍ਵਾਰਿੰਸਤੀ ਅੰਸੂ ॥੪੦॥

੪੧. [ਬਹਾਦਰ ਸ਼ਾਹ ਤੇ ਤਾਰਾ ਆਜ਼ਮ ਦਾ ਜੰਗ]।

ਦੋਹਰਾ ॥ ਸ਼ਾਹੁ ਬਹਾਦਰ ਸੈਨ ਕੋ ਮੁਜਰਾ ਲੀਨਿ ਬਨਾਇ[2]। ਬਖਸ਼ੀ ਬਖ-ਸ਼ਿਸ਼ ਦਰਬ ਬਹੁ ਅਰੁ ਆਯੁਧ ਸਮੁਦਾਇ ॥੧॥ ਚੌਪਈ ॥ ਬਸਤ੍ਰ ਬਿਭੂਖਨ ਦੈ ਅਪਨਾਏ ॥ 'ਆਗੈ ਮਨਸਬ ਕਰੈਂ ਸਵਾਏ'। ਕਹਿ ਉਮਰਾਵਨਿ ਰਿਦੇ ਵਧਾਏ। ਮਿਸਲ ਮਿਸਲ ਬਾਨ ਬੀਰ ਫਿਕਾਏ ॥ ੨ ॥ ਗੁਲਕਾਂ ਬਹੁ ਬਰੂਦ ਬਰਤਾਈ। ਗਨ ਤੋਪੈਂ ਤਯਾਰੀ ਕਰਿਵਾਈ। ਗਜ ਬਾਜੀ ਪੈਦਲ ਸੰਭਾਲੇ। ਦਲ ਆਰਾਸਤ[3] ਕੀਨ ਬਿਸਾਲੇ ॥ ੩ ॥ ਦਿੱਲੀ ਤੇ ਬਾਹਰ ਹੀ ਰਹਨੋ।-ਪ੍ਰਥਮ ਕਰੋਂ ਸੰਘਰ-ਚਿਤ ਚਹਨੋ। ਸ਼ੁਤਰੀ, ਧੌਂਸੇ, ਧੱਗ ਬਜਾਈ। ਕਰਨੋ ਕੂਚ ਦਰ ਕੂਚ ਅਗਾਈ ॥ ੪ ॥ ਦੌਲਤ ਸਲਿਤਾ ਤਟ ਕੋ ਚਾਹਾ। -ਤਹਿਂ ਅਟਕਾਇ ਹਤੋਂ ਰਣ ਮਾਹਾਂ-।ਉਤ ਤਾਰਾ ਆਜ਼ਮ ਬਨਿ ਸ਼ਾਹੁ। ਬੈਠਿ ਤਖਤ ਉਮਰਾਵਨ ਮਾਂਹੁ ॥ ੫ ॥ ਬਾਈ ਲਾਖ ਸੈਨ ਸੰਭਾਰੀ। ਦਸ ਹਜ਼ਾਰ ਤੋਪੈਂ ਬਡ ਭਾਰੀ। ਲੈ ਪੰਚਾਸ ਹਜ਼ਾਰ ਜੰਬੂਰੇ। ਬਖਸ਼ਿਸ਼ਿ ਦਈ ਅਨਿਕ ਪਿਖਿ ਸੂਰੇ ॥ ੬ ॥ ਦੱਖਣਿ ਦੇਸ਼ ਸਗਲ ਅਪਨਾਯੋ। ਸਭਿ ਪਰ ਅਪਨੋ ਹੁਕਮ ਟਿਕਾਯੋ। ਝਾਤਾ ਕੀ ਸੁਨਿਕੈ ਸਭਿ ਬਾਤ। ਕੋਪਯੋ ਅਧਿਕ ਰਿਦੇ ਗਰਬਾਤਿ ॥ ੭ ॥ ਸਕਲ ਚਮੂੰ ਕੀ ਮਿਸਲ ਨਿਹਾਰੀ। ਕਹਿ ਉਮਰਾਵਨ ਕੀਯਸਿ ਤਯਾਰੀ। ਗਜ ਬਾਜਨ ਪਰ ਪਾਖਰ ਪਾਈ। ਚਢਨੋ ਆਪ ਗਨ ਬੈਖ ਬਜਾਈ ॥ ੮ ॥ ਦੱਖਣ ਤੇ ਕਰਿ ਕੂਚ ਹਮੇਸ਼ਾ। ਆਵਤਿ ਚਲਨੋ ਸੁਨਨੋ ਜਿਸ ਦੇਸ਼ਾ। ਗ੍ਰਾਮ ਨਗਰ ਬਨ ਉਲੰਘਤਿ ਆਏ। ਲਸ਼ਕਰ ਦੀਰਘ ਨੀਰ ਸੁਕਾਏ[4] ॥੯॥ ਸ਼ਾਹ ਬਹਾਦਰ ਸੁਨਿ ਸੁਧਿ ਸਾਰੀ। ਸੈਸੈ ਹੋਤਿ ਸੁਨਤਿ ਦਲ ਭਾਰੀ।-ਮੋ ਤੇ ਦਸ ਗੁਨ ਤੇ ਅਧਿਕਾਈ। ਤੋਪ

[1] ਭਾਵਨਾਂ ਨੂੰ ਫਲ ਲਗਦਾ ਹੈ (ਸੋ ਭਾਵਨਾਂ ਵਿੱਚ) ਲੱਗੋ। (ਅ) ਪਾ ।-ਗਹੁ=ਚਰਨ ਫੜੋ, ਭਾਵ ਸ਼ਰਨ ਲਓ। [2] ਭਾਵ ਸਾਰੀ ਸੈਨਾ ਦੀ ਹਾਜ਼ਰੀ ਲੀਤੀ। [3] ਭਾਵ ਤਿਆਰ ਕੀਤਾ। [ਫਾਃ, ਆਰਾ-ਸਤਹ]। [4] ਭਾਵ ਇੰਨਾਂ ਲਸ਼ਕਰ ਹੈ ਕਿ ਜਿੱਥੇ ਰੁਤਰਦਾ ਹੈ ਪਾਣੀ ਮੁੱਕ ਜਾਂਦਾ ਹੈ।

ਬੀਬੁਰਗਨਿ ਜੁਤਿ ਸਮੁਦਾਈ ॥ ੧੦ ॥ ਲਸ਼ਕਰ ਅਲਪ ਅਹੈ ਸੰਗ ਮੇਰੇ। ਗੁਰ ਬਚ ਪਰ ਬਿੱਸ੍ਵਾਸ ਬਡੇਰੇ। ਅਪਰ ਉਪਾਇ ਨਹੀਂ ਅਬਿ ਕੋਈ। ਇਕ ਅਲਾਹ ਅਵਲੰਬਹਿ ਹੋਈ ॥੧੧॥ ਹੈ ਥੋਰਨ ਕੀ ਮਦਤ ਖ਼ੁਦਾਇ। ਧਾਂਤੇ ਨਿਸ਼ਚੈ ਮੁਰ ਮਨ ਆਇ–। ਇਤ ਸ਼੍ਰੀ ਗੁਰ ਕਰਿ ਕੂਚ ਹਮੇਸ਼। ਦਿੱਲੀ ਦਿਸ਼ਿ ਕੋ ਗਮਨ ਕਰੇ ਸੁ ॥੧੨॥ ਸੰਗ ਖਾਲਸਾ ਦਲ ਸਮੁਦਾਈ। ਮਹਿਮਾਂ ਸੁਨਿ ਨਰ ਮਿਲਹਿੰ ਸੁ ਆਈ। ਦਰਸ਼ਨ ਦੇਤੇ ਕਰਤਿ ਨਿਹਾਲ। ਪੁਰਹਿੰ ਕਾਮਨਾ ਜਨਨਿ ਕ੍ਰਿਪਾਲ ॥੧੩॥ ਉਤ ਅਵਰੰਗ ਕੇ ਨੰਦਨ ਦੋਊ। ਭਯੋ ਭੋਰ ਚੰਬਲ ਤਟ* ਸੋਊ।ਦੁਹੂੰ ਦਿਸ਼ਿਨਿ ਤੇ ਬਜੇ ਨਗਾਰੇ। ਰਣਸਿੰਙੇ ਬਜ ਸ਼ਬਦ ਉਠਾਰੇ ॥ ੧੪ ॥ ਲਸ਼ਕਰ ਪਰੇ ਕਰੇ ਅਰੁ ਅਰੇ[1]। ਛੁਟੀ ਤੋਪ ਗਨ ਨਭ ਰਵ ਭਰੇ[2]। ਧੂੰਮਧਾਰ[3]† ਪਸਰੀ ਇਕ ਬਾਗੇ। ਨਹਿੰ ਦੀਖਤ ਦ੍ਰਿਗ ਪਾਨ ਪਸਾਰੀ[4] ॥ ੧੫ ॥ ਸ਼ਲਖ ਜਮੂਰਨ ਕੀ ਬਜ ਹੋਈ। ਬਰਖਨ ਲਗੇ ਲੋਹ ਦਿਸ਼ਿ ਦੋਈ। ਮਨਹੁੰ ਅਕਾਸ਼ ਫੂਟਿ ਗਿਰ ਪਰਸੋ। ਭੀਖਣ ਸ਼ਬਦ ਭੂਮ ਨਭ ਭਰਸੋ ॥ ੧੬ ॥ 'ਮਾਰ ਮਾਰ' ਕਹਿ ਰੌਰ ਉਠਾਯੋ। ਇਮ ਸਗਰੋ ਦਿਨ ਜੰਗ ਮਚਾਯੋ। ਕੋਚਿਤ ਬੀਰ ਤੁਰੰਗ ਸੰਘਾਰੇ। ਰਵਿ ਅਸਤਨੋ ਤਜਿ ਭਏ ਕਿਨਾਰੇ ॥੧੭॥ ਸਿਵਰ ਕਰਨੋ ਚਹਿ ਖਾਨ ਰੁ ਪਾਨਾ। ਤ੍ਰਿਪਤ ਹਤਨੋ ਸ਼੍ਰਮ ਭੇ ਸਵਧਾਨਾ। ਜਾਗ੍ਰਤਿ ਸੋਵਤਿ ਰਾਤਿ ਬਿਤਾਈ। ਸੰਚ ਸ਼ਨਾਨੋ ਦਲ ਸਮੁਦਾਈ ॥ ੧੮ ॥ ਚਢੇ ਲਰਨ ਕੋ ਹੇਤੁ ਬਹੋਰੀ। ਛੁਟਹਿੰ ਸ਼ਬਦ ਬਜ ਗੋਰਾ ਗੋਰੀ। ਹਯ ਧਵਾਇ ਕਰਿ ਤਜੈਂ ਤੁਫੈਗੈਂ। ਤੀਰ ਪ੍ਰਹਾਰਹਿੰ ਫੈਰਤਿ ਅੰਗੈਂ ॥ ੧੯॥ ਨੇਜੇ ਥੰਬਲਿਆਲ[5] ਭ੍ਰਮਾਵੈਂ। ਮਿਲਹਿੰ ਪਰਸਪਰ ਆਯੁਧ ਘਾਵੈਂ। ਅੰਧ ਧੁੰਧ ਪਰਿ ਗਯੋ ਬਿਸਾਲਾ। ਸ਼ੁਤਰਨਾਲ ਘੁੜਨਾਲ ਕਰਾਲਾ[6] ॥੨੦॥ ਇਮ ਹੁਇ ਜੰਗ ਹਟੇ ਦਲ ਦੋਊ। ਨਿਜ ਬਿੱਸ੍ਰਾਮ ਕੀਨਿ ਸਭਿ ਕੋਊ। ਹੋਤਿ ਪ੍ਰਾਤ ਉਠਿ ਬਜੇ ਨਗਾਰੇ। ਜੋਧਾ ਸੁਨਤਿ ਸਨਧਬੱਧ ਸਾਰੇ ॥ ੨੧ ॥ ਦਲ ਮੁਕਾਬਲੇ ਦੋਨਹੁੰ ਭਏ। ਹਮਲੇ ਕਰਤਿ ਸ਼ਸਤ੍ਰ ਭਟ ਘਏ। ਤਾਰਾਆਜ਼ਮ ਕੋ ਬਜ ਲਸ਼ਕਰ। ਪਰਸੋ ਧਾਇ ਕਰਿ ਘਾਵਨ ਕੌਰਿ

[1]ਲਸ਼ਕਰ ਦੇ ਪਰ੍ਹੇ ਬਣਾਏ ਤੇ ਅੜੇ। [2]ਸ਼ਬਦ ਨਾਲ ਆਕਾਸ਼ ਭਰ ਗਿਆ। [3]ਧੂੰਏਂ ਦੀ ਧਾਰਾ। (ਅ) ਭੰਭ ਰੌਲਾ। [4]ਹੱਥ ਪਸਾਰਿਆ ਨਹੀਂ ਦਿੱਸਦਾ। [5]ਥੰਬਲੀਂ ਵਾਲੇ ਨੇਜ਼ੇ। [6]ਊਠ ਤੇ ਰੱਖਕੇ ਚਲਾਈ ਜਾਣ ਵਾਲੀ ਵਡੀ ਬੰਦੂਕ'ਸ਼ੁਤਰ ਨਾਲ'ਤੇ ਘੋੜੇ ਪਰ ਚਲਾਈ ਜਾਣ ਵਾਲੀ'ਘੁੜਨਾਲ'।

*ਇਹ ਜੰਗ ਤਾਰਾ ਆਜ਼ਮ ਤੇ ਬਹਾਦਰ ਸ਼ਾਹ ਦਾ ਧੌਲਪੁਰ ਦੇ ਪਾਸ ਵਾਰ 'ਜਾਜੂ' ਨਾਮੇ ਟਿਕਾਣੇ ਤੇ ਹੋਇਆ ਲਿਖਿਆ ਹੈ। †ਪਾ:–ਧੂੰਮਧਾਮ।

ਕਰਿ ॥ ੨੨ ॥ ਆਪ ਬਹਾਦਰ ਚਢਨੋ ਲਰਨ ਕੋ। ਉਤ ਆਜ਼ਮ ਪਹੁੰਚਨੋ ਪਿਖਿ ਰਨ ਕੋ। ਜੁਗ ਭ੍ਰਾਤਾ ਨੇ ਜੰਗ ਪਵਾਇ। ਛੁਟਹਿੰ ਤੁਫੰਗ ਤੋਪ ਸਮੁਦਾਇ ॥ ੨੩ ॥ ਗਜ ਪਰ ਹੁਤੋ ਬਹਾਦਰ ਰਾਇ। ਧਰਮ ਸਿੰਘ ਕੋ ਨਿਕਟ ਬਿਠਾਇ। ਗੁਰ ਗਾਥਾ ਕੋ ਮੁਖਹੁੰ ਉਚਾਰੈ। ਹੋਤਿ ਦੂਰ ਲਗਿ ਜੰਗ ਨਿਹਾਰੈ ॥ ੨੪ ॥ ਦੁਇ ਦਿਸ਼ ਤੇ ਹਮਲੇ ਹੁਇਂ ਘਨੇ। ਸੁਭਟ ਪਰਸਪਰ ਆਯੁਧ ਹਨੇ। ਭਖਿ ਚਿਤਵਨੋ ਚਿਤ–ਬਡੇ ਲਰਹਿੰਗੇ। ਬਿਜੈ ਭਈ ਗੁਰ ਸ੍ਯਾਲ ਕਰੈਂਗੇ ॥ ੫॥ ਮਹਾਂ ਬਿਖਮ ਤੌ ਦਿਯੋ ਨ ਜਾਈ। ਹੁਇ ਸੁਖੈਨ ਮੈਂ ਦੇਉਂ ਬਨਾਈ। ਨਾਂਹਿ ਤ ਟਾਰਹੁੰਗੋ ਸਭਿ ਕਹੈਂ–। ਇਸ ਪ੍ਰਕਾਰ ਮਨ ਰਨ ਕੋ ਲਹੈ ॥੨੬॥ ਹਮਲਾ ਭਯੋ ਸੈਨ ਸਮੁਦਾਯਾ। ਸ਼ਾਹੁ ਬਹਾਦਰ ਛੋਰਿ ਪਲਾਯਾ। ਭਾਜੇ ਸੁਭਟ ਧੀਰ ਨਹਿੰ ਧਰਿਈ। ਅਧਿਕ ਪ੍ਰਬਲ ਦਲ ਕਮਾ ਰਣ ਕਰਿਈ ॥ ੨੭ ॥ ਸੈਧਮਾ ਕੋ ਉਤਰਨੋ ਬਿਚ ਡੇਰੇ। ਸੈਕਟ ਤੇ ਉਰ ਚਿੰਤ ਘਨੇਰੇ। ਨੰਦ ਲਾਲ ਕੋ ਲੀਨਿ ਬੁਲਾਇ। ਕਹਨੋ 'ਗੁਰੂ ਢਿਗ ਤੁਰਨ ਜਾਇ ॥੨੮॥ ਕਦਮ ਪਦਮ ਕੋ ਨਮੋ ਕਰੇਹੁ। ਮੇਰੋ ਸਕਲ ਪ੍ਰਸੰਗ ਸੁਨੇਹੁ।–ਆਪ ਸੰਗ ਮਮ ਪਿਤਾ ਬਿਗਾਰੀ। ਸੋ ਅਪਰਾਧੀ ਲੇਹੁ ਬਿਚਾਰੀ ॥ ੨੯ ॥ ਮੈਂ ਗ਼ੁਲਾਮ ਸਮ ਰਾਵਰ ਕੇਰਾ। ਤੁਮ ਬਚ ਪਰ ਬਿਸ਼ਵਾਸ ਬਡੇਰਾ। ਜਿਸਕੋ ਸੁਨਿ ਰਣ ਮੰਡਨੋ ਆਇ। ਨਤੁ ਮੈਂ ਕਹਾਂ, ਨ ਕੁਛ ਬਨਿ ਆਇ ॥ ੩੦ ॥ ਕਹੂੰ ਪਲਾਧ ਬਲਾਇਤ ਜਾਤਿ। ਜੀਵਤਿ ਸੁਖ ਸੋਂ ਖਾਨਾ ਖਾਤਿ। ਤੁਮਰੇ ਕਹੇ ਆਨਿ ਕਰਿ ਲਰਨੋ। ਨਾਹਕ ਪਹੁੰਚਿ ਇਹਾਂ ਮੈਂ ਮਰਨੋ ॥ ੩੧ ॥ ਤੁਮਰੀ ਨਹਿੰ ਸਹਾਇਤਾ ਪਾਈ। ਹਤਿ ਭ੍ਰਾਤਾ[1], ਜੌ ਕਿਮ ਕਰ ਆਈ। ਦਸ ਗੁਨ ਅਧਿਕ, ਮਰਹਿੰ ਕਿਮ ਮਾਰੇ? ਬਲਿ ਨਿਰਬਲਿ ਉਰ ਸਕਲ ਬਿਚਾਰੈਂ[2] ॥ ੩੨ ॥ ਮਾਨਨੋਂ ਕੇਵਲ ਬਾਕ ਤੁਮਾਰੋ। ਬਹੁਰ ਨ ਹਿਤੁਵੈ ਕਛੂ ਬਿਚਾਰੋ। ਕਨੋਂ ਨ ਕਰਤਿ ਹੋ ਆਨਿ ਸਹਾਇ? ਤੁਮ ਅਲੰਬ, ਨਹਿੰ ਆਨ ਉਪਾਇ ॥ ੩੩ ॥ ਪਿਤ ਕੋ ਦੋਸ਼ ਨ ਮੋ ਪਰ ਧਰੀਅਹਿ। ਬਿਰਦ ਜਾਨਿ ਸੁਭ ਰੱਛਾ ਕਰੀਅਹਿ'। ਸੁਨਿਕੈ ਨੰਦਲਾਲ ਚਢਿ ਗਯੋ। ਸ਼ੀਘ੍ਰ ਪਹੁੰਚਿ ਗੁਰ ਦਰਸ਼ਨ ਕਯੋ ॥ ੩੪ ॥ ਨਮੋ ਕੀਨਿ ਬਿਰਤਾਂਤ ਸੁਨਾਯੋ। 'ਸ਼ਾਹ ਬਹਾਦਰ ਬਹੁ ਦੁਖ ਪਾਯੋ। ਚਹਿਤ ਆਪ ਕੀ ਅਬਹਿ ਸਹਾਇ। ਕਰਹੁ ਕ੍ਰਿਪਾ ਦਿਹੁ

[1]ਭਰਾ ਨੂੰ ਮਾਰਕੇ। [2](ਆਪ ਨੂੰ) ਨਿਰਬਲੀ ਤੇ (ਉਹਨਾਂ ਨੂੰ) ਬਲੀ, ਦਿਲ ਵਿਚ ਸਾਰੀ ਗਲ ਵਿਚਾਰਦਾ ਹਾਂ।

ਬਿਜੈ ਉਪਾਇ' ॥ ੩੫ ॥ ਸੁਨਿ ਸਤਿਗੁਰੂ ਉਚਾਰਨ ਕਰੀ। 'ਚਢਨੋ ਜੰਗ ਉਰ ਤਿਸ ਕੇ ਫੁਰੀ।–ਗੁਰ ਕੋ ਸ੍ਯਾਲ ਬਿਖਮ ਨਹਿੰ ਦੈ ਹੌਂ। ਹੋਹਿ ਸੁਗਮ ਸੋ ਸੁਨਤਿ ਕਰੈ ਹੌਂ–॥੩੬ ॥ ਯਾਂਤੇ ਹੋਤਿ ਪਰਾਜੈ ਤਾਂਹਿ। ਡੋਲਨੋ ਸਿਦਕ ਨ ਦਿਢ ਉਰ ਮਾਂਹਿ। ਜੇ ਸਾਬਤ ਅਪਨੋ ਮਨ ਕਰੈ। ਤਬਿ ਸਹਾਇਤਾ ਲੇ ਰਿਪੁ ਹਰੈ ॥ ੩੭ ॥ ਹਮ ਕੋ ਰਹਨੋ ਨਹੀਂ ਇਤਬਾਰ। ਫਿਰਿ ਜੋ ਹੈ ਨਿਜ ਕਾਜ ਸੁਧਾਰਿ। ਯਾਂ ਤੇ ਅਬਿ ਲਿਖਿ ਦੇ ਕਰ ਸੰਗ[1]।–ਏਕ ਸ੍ਯਾਲ ਮੈ ਦੇਹੁੰ ਅਭੰਗ–॥੩੮॥ ਨਿਜ ਮਾਤੁਲ ਕੋ ਪਠੈ ਇਥਾਇੰ[2]। ਲਿਖਤ ਆਪਨੀ ਦੇਹਿ ਪੁਚਾਇ। ਗੁਰ ਕੀ ਪੁਨ ਸਹਾਇਤਾ ਪਾਇ। ਲਿਹੁ ਸਲਤਨ ਸ਼ਤ੍ਰੁ ਗਨ ਘਾਇ ॥੩੯॥ਤਾਰਾ ਆਜ਼ਮ ਕੋ ਹਮ ਮਾਰੈਂ। ਤਖਤ ਬਹਾਦਰ ਸ਼ਾਹ ਬਿਠਾਰੈਂ।ਪੀਛੇ ਤੇ ਕਰਿ ਪੂਰਨ ਸ੍ਯਾਲ। ਲਗੀ ਬਿਲਮ ਯਾਂਤੇ ਨੰਦ ਲਾਲ!'॥ ੪੦॥ਸੁਨਿ ਕਰਿ ਹਾਥ ਬੰਦਿ ਪਦ ਬੰਦੋ'ਸ਼੍ਰੀਪ੍ਰਭੁ!ਤੁਮ ਸਭਿ ਥਾਨ ਬਸੰਦੋ। ਘਟਿ ਘਟਿ ਕੇ ਨਿਤ ਅੰਤਰਜਾਮੀ। ਕਯੋਂ ਨਹਿੰ ਜਾਨਹੁ ਤਿਸ ਉਰ ਖਾਮੀ ॥੪੧॥ ਮੈਂ ਆਛੇ ਅਬਿ ਕਰਿ ਤਹਿਕੀਕ। ਮੋਟੋਂ ਤਿਸ ਕੀ ਜੋ ਭ੍ਰਮ ਲੀਕ'। ਇਮ ਕਹਿ ਤੂਰਨ ਚਢਨੋ ਸਿਧਾਇ। ਸ਼ੀਘ੍ਰ ਪਹੁਚਨੋ ਉਤਰਨੋ ਜਾਇ ॥ ੪੨ ॥ ਮਿਲਨੋ ਬਹਾਦਰ ਸ਼ਾਹੁ ਸੁਨਾਯੋ। 'ਕਰਤਿ ਜੰਗ ਸੰਕਲਪ ਉਠਾਯੋ ।–ਬਿਖਮ ਸ੍ਯਾਲ ਮੈਂ ਦੈਹੌਂ ਨਾਂਹੀ–। ਸੋ ਸਭਿ ਲਖੀ ਪ੍ਰਭੂ ਮਨ ਮਾਂਹੀ ॥ ੪੩ ॥ ਅਬਿ ਚਾਹਤਿ ਗੁਰ ਲਿਖਤ ਤੁਮਾਰੀ। ਮਾਤੁਲ ਭੇਜੋ ਸੰਗ ਉਚਾਰੀ। ਖਾਤਰ ਜਮਾਂ ਕਰਹੁ ਤਿਨ ਕੇਰੀ। ਬਹੁਰ ਬਿਜੈ ਰਿਪੁ ਤੇ ਹੁਇ ਤੇਰੀ' ॥ ੪੪ ॥ ਸੁਨਿ ਕੈ ਸ਼ਾਹੁ ਰਿਦੈ ਬਿਸਮਾਦਾ। ਸਮਰਥ, ਗੁਰੂ ਕੋ ਲਖਿ ਅਹਿਲਾਦਾ।–ਮਨ ਕੀ ਜਾਨਿ ਲਈਂ ਸਭਿ ਬਾਤ। ਅਬਿ ਸਹਾਇ ਹੁਇ ਹੈ ਦੇ ਦਾਤ–॥ ੪੫ ॥ ਨਿਜ ਕਰ ਕੀ ਤਬਿ ਲਿਖਤ ਪਠਾਈ। 'ਏਕ ਸ੍ਯਾਲ ਮੈਂ ਦੇਉਂ ਬਨਾਈ'। ਹਾਕਮ ਰਾਇ ਪਠਨੋ ਅਰੁ ਮਾਤੁਲ। ਕਹਿ ਬਿਨਤੀ 'ਬਖਸ਼ਹੁ ਜਨਤਾ ਭੁਲ[3]' ॥ ੪੬ । ਬੇਗਵੰਤ ਬਾਹਨ ਚਢਿ ਗਏ। ਗੁਰ ਢਿਗ ਆਇ ਸ਼ੀਘ੍ਰ ਦਰਸਏ। ਬੰਦਨ ਕਰਿ ਪੁਨ ਸਕਲ ਸੁਨਾਈ। 'ਬਖਸ਼ਹੁ ਭੂਲ ਤੁਮੈ ਬਨਿ ਆਈ ॥ ੪੭ ॥ ਮੁਹਰ ਆਪਨੀ ਦਈ ਲਗਾਇ। ਇਸ ਮਹਿੰ ਸੈਸੈ ਕੋਇ ਨ ਪਾਇ। ਜਾਨਿ ਗ਼ੁਲਾਮ

---

[1]ਇਸ ਲਈ ਹੁਣ ਲਿਖ ਦੇਵੋ (ਆਪਣੇ) ਹੱਥ ਨਾਲ। [2]ਆਪਣੇ ਮਾਮੇ ਨੂੰ ਏਥੇ ਭੇਜੋ। [3]ਦਾਸ ਢਾਂਡ (ਜਾਣਕੇ)।

ਸਹਾਇ ਕਰੀਜੈ। ਬਿਜੈ ਕ੍ਰਿਪਾ ਧਰਿ[1] ਸਲਤਨ ਦੀਜੈ'॥੪੯॥ ਦੇਖਿ ਦੀਨ ਨਿਜ ਬਿਰਦ ਸੰਭਾਰਾ। ਹਿਤ ਧੀਰਜ ਕੇ ਬਾਕ ਉਚਾਰਾ। 'ਅਬਿ ਤੁਮ ਜਾਹੁ ਚਢਾਵਹੁ ਸ਼ਾਹੂ। ਹਮ ਦਰਸ਼ਨ ਦੈ ਹੈਂ ਰਣ ਮਾਂਹੂ॥ ੪੯॥ ਤਾਰਾ ਆਜ਼ਮ ਕੋ ਹਮ ਮਾਰੈਂ। ਕੁਛ ਉਮਰਾਵ ਸ਼ਤ੍ਰੁ ਬਿਦਾਰੈਂ। ਜਬਿ ਕੁਛ ਚਿੰਨ੍ਹ ਲਖਹੁ ਇਸ ਭੀਤ। ਹਟਹੁ ਲਰਨ ਤੇ ਹੁਇ ਨਿਰਭੀਤ॥ ੫੦॥ [2]ਜੁਗ ਭ੍ਰਾਤਾ ਕੋ ਅਬਿ ਕੇ ਜਾਵਹੁ। ਰਣ ਮੁਕਾਬਲਾ ਭਲੇ ਕਰਾਵਹੁ[2]। ਤਾਰਾ ਆਜ਼ਮ ਮਰਨੋ ਲਖੀਜੈ। ਨਿਭੈ, ਨਚਿੰਤ ਜੰਗ ਕੋ ਕੀਜੈ॥ ੫੧॥ ਨਹਿੰ ਕਾਇਰ ਹੁਇ ਸੁਕਚਹੁ ਤਹਾਂ ਧਰਿ ਉਤਸਾਹੁ ਪਿਖਹੁ ਰਨ ਮਹਾਂ'। ਸੁਨਿਕੈ ਸਤਿਗੁਰ ਕੇ ਬਚ ਆਛੇ। ਕਰਿ ਅਭਿਬੰਦਨ ਚਲਿਬੋ ਬਾਛੇ॥ ੫੨॥ ਲਿਖਤ ਪ੍ਰਭੂ ਕੇ ਆਗੇ ਧਰੀ।ਚਢਿ ਕਰਿ ਚਾਲੇ ਤੂਰਨ ਕਰੀ।ਉਲੰਘਿਪੰਥ ਚੰਬਲ ਤਟ ਆਏ। ਮਿਲੇ ਸ਼ਾਹੁ ਸੰਗ ਸਕਲ ਸੁਨਾਏ॥ ੫੩॥ 'ਹੋਤਿ ਪ੍ਰਾਤ ਕੇ ਸੰਸੈ ਤਜਾਗਹੁ। ਕਰਿ ਮੁਕਾਬਲਾ ਲਰਿਬੇ ਲਾਗਹੁ। ਮਿੱਥਨਾ ਹੋਹਿ ਨ ਗੁਰ ਕੋ ਕਹਨੋ। ਅਬਿ ਤੌ ਪਤਾ ਭਲਾ ਤੁਮ ਲਹਨੋ'॥ ੫੪॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਐਨੇ 'ਬਹਾਦਰ ਸ਼ਾਹ' ਪ੍ਰਸੰਗ ਬਰਨਨੰ ਨਾਮ ਏਕ ਚੱਤ੍ਵਾਰਿੰਸਤੀ ਅੰਸੂ॥ ੪੧॥ ੪੨. [ਬਹਾਦਰ ਸ਼ਾਹ ਦੀ ਜਿੱਤ ਤੇ ਰਾਜ ਪ੍ਰਾਪਤ]।

ਦੋਹਰਾ॥ ਕਰਿ ਮਸਲਤ ਨਿਸ ਮਹਿੰ ਸਕਲ ਤਮਾਰੀ ਕੀਨਿ ਬਨਾਇ। ਹੋਤਿ ਪ੍ਰਾਤ ਕੇ ਤੁਰਤ ਹੀ ਬਾਦਿਤ ਉਠੇ ਬਜਾਇ॥ ੧॥ ਚੌਪਈ॥ ਤੋਪੈਂ ਸ਼ੁਰੂ ਚਲਾਵਨਿ ਕਰੀ। ਚਢੇ ਦੁਊ ਦਲ ਰਿਸ ਉਰ ਧਰੀ। ਬਾਜੇ ਸ਼ੁਤਰੀ ਪਟਹ ਨਗਾਰੇ। ਕੋਰਿ ਭੁਖਨਾ ਭੂਰ ਭੁੰਕਾਰੇ[3]॥ ੨॥ ਸ਼ਬਦ ਤੁਫੰਗ ਤੋਪ ਕੋ ਔਰ। ਭਟ ਗਨ ਬੋਲਨੋ ਘਾਲਨੋ ਰੌਰ। ਅਧ ਧੁੰਧ ਬ੍ਰਿੰਦ ਧੂਮ ਧਾਰ ਨਭ। ਧੂਰ ਉਡੀ ਆਛਾਦਤਿ ਹੈ ਸਭਿ॥ ੩॥ ਤੋਮਰ ਤੀਰ ਤਰਾਤਰ ਚੱਲੇ। ਬਾਰਿ ਬਾਰਿ ਰਿਪੁ ਘਾਲਤਿ ਹੱਲੇ। ਉਤ ਤਾਰਾ ਆਜ਼ਮ ਰਿਸ ਧਰਿਕੈ। ਪੈਰਨੋ ਲਸ਼ਕਰ ਉਚ ਉਚਰਿਕੈ॥ ੪॥ 'ਕਹਾਂ ਭਯੋ ਤੁਮ ਕੋ ਉਮਰਾਉ! ਬੈਠਤਿ ਸ਼ਕੁਾ ਬਕਤਿ ਹਜ਼ਾਰਾਉ[4]।ਬਛੋ ਬਛੋ ਮਨਸਬ ਤੁਮ ਪਾਏ। ਨਿਮਕ ਹਰਾਮ ਕਾਮ ਨਹਿੰ ਆਏ॥ ੫॥ ਕਹਾਂ ਅਲਪ ਰਿਪੁ ਕੋ ਦਲ ਅਹੈ। ਲਰਿ

---

[1]ਜੇ ਕਰਕੇ। [2]ਹੁਣ ਜਾਓ ਤੇ ਦੁਹਾਂ ਭਰਾਵਾਂ ਦਾ ਚੰਗੀ ਤਰ੍ਹਾਂ ਮੁਕਾਬਲਾ ਰਣ ਵਿਚ ਕਰਵਾਓ। [3]ਭੇਰੀਆਂ ਦਾ ਬਹੁਤ ਭਿਆਨਕ ਸ਼ਬਦ ਹੋਇਆ। [4]ਸਭਾ ਵਿਚ ਬੈਠਕੇ ਹੰਕਾਰ ਨਾਲ ਬਕਦੇ ਸੀ।

ਲਰਿ ਤੁਮਰੀ ਸਮਤਾ ਲਹੈ। ਲਸ਼ਕਰ ਕਹਾਂ ਆਪਨੋ ਘਨੋ।ਜਿਸ ਤੇ ਕਾਜ ਨ ਕਿੰਚਤ ਬਨੋ ॥੬॥ ਪਸਾਰੇ ਪ੍ਰਾਨ ਕਿ ਤਿਹ ਸੋਂ ਮਿਲੇ[1] ? ਹੋਰਹੁ ਅਲਪ ਸੁ ਆਵਤਿ ਪਿਲੇ[2]। ਸਕਲ ਸੈਨਪਤਿ ਡਾਟਨ ਕਰੇ। ਕਹਿ ਕਹਿ ਪਠਨੋ ਜਹਾਂ ਜਹਿਂ ਖਰੇ ॥ ੭ ॥ ਇੱਤਮਾਦਿਕ ਕਹਿ ਸੁਨਿਬੋ ਹੋਵਾ ਲਸ਼ਕਰ ਕੋ ਪ੍ਰੇਰਨ ਹਿਤ ਜੋਵਾ। ਹਮਲਾ ਸਭਿ ਉਮਰਾਵਨ ਚਾਹਾ। ਢਿਰਨੋ ਨਕੀਬ ਭਨਤਿ ਰਣ ਮਾਹਾ ॥੮॥ ਲਾਖਹੁ ਲਸ਼ਕਰ ਉਮਡਨੋ ਐਸੇ। ਸਾਗਰ ਜੁਤਿ ਜਲਜੰਤੁਨਿ ਜੈਸੇ। ਦੁਰਦ ਨੱਕ[3] ਹਯ ਮਕਰ ਅਕਾਰਾ[4]। ਧੁਖਹਿਂ ਪਲੀਤੇ ਬੜਵਾਂ ਝਾਰਾ[5]॥੯॥ ਸਫਰੀ ਅਲਪ ਅਖਿਲ ਕਰਵਾਰੈਂ[6]। ਪੈਦਲ ਗਨ ਜਲ ਜੀਵ ਹਜ਼ਾਰੇ।ਤਜਿ ਬੇਲਾ ਮਿਰਯਾਦ ਬਿਸਾਲਾ[7]। ਫੈਲਨੋ ਮਹਾਂ ਬੇਗ ਤੇ ਜਾਲਾ[8]।।੧੦॥ ਬਡੋ ਤੋਪਖਾਨਾ ਤਬਿ ਚਾਲਾ।ਛੂਟੇ ਜੰਬੂਰੇ ਸ਼ਬਦ ਕਰਾਲਾ। ਤੜਭੜ ਤੁਪਕਨ ਕੀ ਬਡ ਹੋਈ। ਮਾਰੇ ਗੋਰਨਿ ਉਛਿਗੇ ਕੋਈ ॥ ੧੧ ॥ ਸ਼ਾਹੁ ਬਹਾਦਰ ਕੋ ਦਲ ਹਾਲਾ। ਡਰਪਨੋ ਉਰ* ਅਵਿਲੋਕਿ ਬਿਸਾਲਾ[9]।ਧਰਮ ਸਿੰਘ ਬੈਠਨੋ ਪਿਛਵਾਰੇ। ਤਿਹ ਸੋਂ ਗੁਰ ਕੀ ਗਾਥ ਉਚਾਰੇ ॥ ੧੨ ॥ 'ਮੈਂ ਪ੍ਰਭੁ ਥਾਕਨਿ ਕਰਿ ਵਿਸ਼ਵਾਸ਼ਾ। ਲਰਿਬੇ ਲਗਨੋ ਰਾਜ ਧਰਿ ਆਸ਼ਾ। ਨਤੁ ਮੈਂ ਕਹਾਂ ਕਹਾਂ ਮਮ ਭਾਈ। ਜਿਹ ਸਮੀਪ ਸਗਰੀ ਪ੍ਰਭੁ-ਤਾਈ[10] ॥ ੧੩ ॥ ਅਰਨੋ ਲਰਨੋ ਅਬਿ ਲੌ ਅਗਵਾਈ। ਸਤਿਗੁਰ ਭਏ ਨ ਆਨਿ ਸਹਾਈ। ਅਸ ਨਹਿਂ ਹੋਹਿ ਦਲੇਰੀ ਦੈਕੈ। ਮੁਝ ਮਰਿਵਾਵੈਂ ਜੰਗ ਕਰੈਕੈ ॥ ੧੪ ॥ ਪਿਤਾ ਖੁਟਾਈ ਮੋ ਪਰ ਲਸ਼ਾਵੈਂ। ਰੱਛਾ ਹੇਤੁ ਨ ਧਾਂਤੇ ਆਵੈਂ।ਹਾਥ ਜੋਰਿ ਅਰਦਾਸ ਕਰੀਜੈ।-ਪਹੁੰਚਹੁ ਗੁਰੂ!ਦਾਸ ਲਖਿ ਲੀਜੈ-' ॥੧੫ ॥ ਧਰਮ ਸਿੰਘ ਕਹਿ ਧੀਰਜ ਦੀਨਾ। 'ਬਨਹੁ ਸੁਚੇਤ ਨ ਕਰਿ ਮਨ ਦੀਨਾ। ਪਰਨੋ ਭੋਰ ਗਾਢੋ ਜਬਿ ਆਇ। ਤਤਛਿਨ ਹੌਂ ਸਤਿਗੁਰੂ ਸਹਾਇ ॥ ੧੬ ॥ ਕਪਟ ਨ ਕਰਹਿਂ ਦਾਸ ਕੇ ਸੰਗ। ਜਸੋਂ ਕਸੋਂ ਤੋਹਿ ਜਿਤਾਵੈਂ

[1]ਪ੍ਰਾਣ ਪਿਆਰੇ ਕੀਤੇ ਨੇ ਕਿ ਉਸ (ਮੇਰੇ ਵੈਰੀ) ਨਾਲ ਮਿਲ ਗਏ ਹੋ, [2]ਦੇਖੋ ਉਹ ਥੋੜੇ ਹੀ (ਹਨ, ਫੇਰ) ਦਬਾਈ ਆਂਵਦੇ ਹਨ। [3]ਹਾਥੀ ਤੈਂਦੂਏ ਹਨ ਮਾਨੋਂ। [4]ਘੋੜੇ ਮੱਛਾਂ ਵਾਂਗ ਹਨ। [5]ਸਮੂਹ ਧੁਖਦੇ ਪਲੀਤੇ ਮਾਨੋਂ ਬੜਵਾ ਅਗਨੀ ਹੈ। [6]ਸਮੂਹ ਤਲਵਾਰਾਂ ਛੋਟੀਆਂ ਮੱਛੀਆਂ ਹਨ। [7]ਮਿਯਾਦਾ ਰੂਪ ਕਿਨਾਰਿਆਂ ਨੂੰ ਤਿਆਗਕੇ। [8](ਫੌਜ ਦਾ ਧਾਵੇ ਵਿਚ) ਬਹੁਤਾ (ਉਮਡ ਪੈਣਾ ਐਉਂ ਹੈ ਮਾਨੋਂ) ਬੜੇ ਬੇਗ ਨਾਲ ਜਲ ਫੈਲ ਗਿਆ ਹੈ। [ਜਾਲਾ ਤੋਂ ਏਥੇ ਮੁਰਾਦ 'ਜਲ' ਹੈ]। [9](ਦੂਜੇ ਪਾਸੇ ਦਾ) ਬਹੁਤ (ਲਸ਼ਕਰ) ਦੇਖਕੇ ਦਿਲ ਵਿਚ ਡਰਿਆ। [10]ਅੰਸ਼ੂਰਜ। ਮਾਲਕੀ।

*ਪਾ:—ਉਠ।

ਜੋਗ'। ਕਹਜੋ ਸ਼ਾਹੁ 'ਅਬਿ ਸਮੈਂ ਸਹਾਇ। ਨਭੁ ਅਬਿ ਡੇਰਾ ਲੂਟ ਕਰਿ ਜਾਇ॥ ੧੭॥ ਦੇਖਹੁ ਪਰਜੋ ਜੋਰ ਅਬਿ ਰਨ ਕੋ। ਘਟਾ ਮਨਿੰਦ ਹੋਲ ਸੁਭਟਨ ਕੋ। ਤਾਰਾ ਆਜ਼ਮ ਬੀਚ ਖਰੋਵਾ। ਉਮਰਾਵਨ ਪਰ ਕ੍ਰੱਧਤਿ ਹੋਵਾ ॥ ੧੮॥ ਕਿਮ ਅਟਕਹਿ ਮਮ ਚਮੂੰ ਬਿਚਾਰੀ। ਜਿਮ ਆਟੇ ਮੋਂਹਿ ਲਵਣ ਬਿਚਾਰੀ। ਅਬਿ ਜੋ ਹੋਹਿ ਪਲਾਇਨ ਸੈਨਾ। ਬਹੁਰ ਉਪਾਇ ਬਨਤ ਕਿਮ ਹੈ ਨਾ॥੧੯॥ਕਰਿ ਅਰਦਾਸ ਜੁਗਮ ਕਰ ਜੋਰਿ।ਪ੍ਰਭੁਜੀ ਪਹੁੰਚਹਿੰਘਾਲ ਹੈ ਜ਼ੋਰ। ਤਾਰਾ ਆਜ਼ਮ ਕੋ ਸੰਘਾਰੈਂ। ਸਭਿ ਉਮਰਾਵ ਹੋਰਿ ਕਰਿ ਹਾਰੈਂ'॥ ੨੦॥ ਧਰਮ ਸਿੰਘ ਅਰਦਾਸ ਬਖਾਨੀ। 'ਸ਼੍ਰੀ ਗੁਰ! ਰੱਛਾ ਸਮੈਂ ਮਹਾਨੀ। ਸੇਵਕ ਜਾਨਹੁ ਬਨਹੁ ਸਹਾਇ। ਬਿਰਦ ਸੰਭਾਰਹੁ ਆਪਨ ਆਇ'॥ ੨੧॥ ਇਮ ਕਹਿ ਮਸਤਕ ਦੁਹੂ ਨਿਵਾਏ। ਸ਼ਾਹੁ ਰਿਦੇ ਬਡ ਚਿੰਤ ਉਪਾਏ।ਇਤ ਉਤ ਸਭਿ ਦਿਸ਼ਿ ਦ੍ਰਿਸ਼ਟਿ ਚਲਾਵੈਂ। ਹਮਲਾ ਕਰਜੋ ਚਢਜੋ ਦਲ ਆਵੈ॥੨੨॥ ਸਨੈ ਸਨੈ ਦਲ ਹਟਤਿ ਪਲਾਵੈ। ਤਜੋਂ ਤਜੋਂ ਸੰਸ਼ੈ ਬਹੁ ਉਪਜਾਵੈ। ਨਿਸ਼ਚੈ ਕਰਤਿ--ਆਜ ਨਹਿੰ ਬਚੌਂ। ਸੰਘਰ ਮਚਜੋ ਬੀਚ ਹੀ ਪਚੌਂ॥ ੨੩॥ ਮੋਹਿ ਆਸ ਸਤਿਗੁਰ ਇਕ ਕੇਰੀ। ਪਹੁੰਚਹਿ ਲਾਜ ਨਿਬਾਹੈਂ ਮੇਰੀ--। ਬਾਰ ਬਾਰ ਸਿਮਰਨ ਉਰ ਧਰੇ। ਬਾਰਿ ਬਾਰਿ ਬੰਦਨ ਕੋ ਕਰੇ॥ ੨੪॥ ਚਲੀ ਸ਼ਿਕਸਤ ਖਾਇ ਅਬਿ ਸੈਨਾ। ਰਿਪੁਨ ਬਿਲੋਕਿ ਰਿਦੇ ਧ੍ਰਿਤ ਹੈ ਨਾ। ਇਤਨੇ ਮਹਿੰ ਗੁਰ ਦਈ ਦਿਖਾਈ। ਸੰਗ ਸ਼ਹੀਦਨ ਦਲ ਸਮੁਦਾਈ॥ ੨੫॥ ਬ੍ਰਿੰਦ ਨਿਸ਼ਾਨਨ ਫਰਰੇ ਛੂਟੇ। ਏਕੈ ਬਾਰਿ ਬਾਜ ਜਨੁ ਟੂਟੈ[1]। ਧਰਮ ਸਿੰਘ ਅਵਿਲੋਕਤਿ ਬੋਲਾ। 'ਪਿਖਹੁ ਸ਼ਾਹੁ ਤਮਾਗਹੁ ਉਰ ਹੌਲਾ॥ ੨੬॥ ਦਰਸ਼ਨ ਕਰਹੁ ਨਮੋ ਕਰ ਜੋਰਿ। ਸੰਗ ਸ਼ਹੀਦਨ ਕੋ ਦਲ ਜੋਰਿ। ਧਨੁਖ ਬਾਨ ਕਰ ਧਾਰਨ ਕਰੇ। ਸੰਘਰ ਬਿਖੈ ਪ੍ਰਬਲਤਾ ਭਰੇ' ॥੨੭॥ ਮਨਹੁ ਕਰਨ ਮਹਿੰ ਅੰਮ੍ਰਿਤ ਪਾਯੋ। ਪ੍ਰਾਨ ਹਾਨ ਤੇ ਤੁਰਤ ਜਿਵਾਯੋ। ਸ਼੍ਰੀ ਗੁਰ ਗੋਬਿੰਦ ਸਿੰਘ ਹਠੀਲਾ। ਦਰਸ਼ਨ ਕਰਜੋ ਬਿਸਾਲ ਛਬੀਲਾ॥ ੨੮॥--ਧਨੁਖ ਪਨਚ ਧਰਿ ਸੰਧੇ ਤੀਰ। ਮਾਰਜੋ ਚਹੈਂ ਰਿਪਹਿੰ ਬਰ ਬੀਰ। ਲਗੀ ਕਾਨ ਚੁਟਕੀ ਇਕ ਕਰ ਕੀ[2]। ਦੁਤੀ ਮੁਸ਼ਟ, ਤਾਕਜੋ ਦਿਸ਼ਿ ਅਰਿ ਕੀ[3]॥੨੯॥ ਛੋਟੀ ਛਾਲਨ ਉਛਲਤਿ ਘੋਰਾ।

[1]ਭਾਵ ਸ਼ਹੀਦ ਐਸੇ ਪਏ ਜਿਵੇਂ ਬਾਜ ਛੁੱਟਕੇ ਪੈਂਦੇ ਹਨ। [2]ਇਕ ਹੱਥ ਦੀ ਚੁਟਕੀ ਕੰਨ ਨੂੰ ਜਾ ਲਗੀ ਹੈ। [3]ਦੂਜੇ ਹੱਥ ਧਨੁਖ ਦੀ ਮੁੱਠ (ਫੜੀ ਹੈ ਤੇ) ਦੁਸ਼ਮਨ ਵਲ ਤੱਕਦੇ ਹਨ।

ਚਲਨੋ ਜਾਤਿ ਆਜ਼ਮ ਕੀ ਓਰਾ–। ਏਕ ਬਾਰਿ ਇਮ ਦਈ ਦਿਖਾਈ। ਜਿਮ ਤੜਿਤਾ ਦਮਕਤਿ ਦੁਰਿ ਜਾਈ[1] ॥ ੩੦ ॥ ਭਏ ਪ੍ਰਵੇਸ਼ ਜੰਗ ਜਹਿਂ ਭਾਰੀ। ਤੁਪਕ ਤੋਪ ਛੂਟਤਿ ਬਿਸ਼ੁਮਾਰੀ[2]। ਅੰਧ ਧੁੰਧ ਬਹੁ ਧੂਰ ਉਡਾਈ। ਢਾਂਪਨੋ ਰਵਿ ਕੁਛ ਦੈ ਨ ਦਿਖਾਈ ॥ ੩੧ ॥ ਦਾਰੁਣ ਸ਼ਬਦ ਹੋਤਿ ਦਿਸ਼ਿ ਦੋਇ। ਸੁਨੀਅਤਿ ਨਹੀਂ ਕਹੈ ਕਿਛ ਕੋਇ। ਕੋਸਨ ਲਗਿ ਪਸਰੇ ਦਲ ਲਰਤੇ। ਜੀਤ ਪਰਸਪਰ ਬਾਂਛਤਿ ਅਰਿ ਤੇ ॥ ੩੨ ॥ ਕੁੰਜਰ ਪੁੰਜ ਘਟਾ ਸਮ ਠਾਂਢੇ। ਚਢਿ ਉਮਰਾਵ ਪਿਖਹਿਂ ਰਣ ਗਾਢੇ। ਹਾਥਨ ਬਿਖੈ ਸ਼ਸਤ੍ਰ ਕੋ ਧਾਰੇਂ। ਕਰਹਿਂ ਪ੍ਰਹਾਰਨਿ ਬੀਰ ਜੁਝਾਰੇ॥ ੩੩ ॥ ਤਾਰਾ ਆਜ਼ਮ ਬੀਚ ਤਿਨਹੁਂ ਕੋ। ਅਤਿ ਪ੍ਰਿਯ ਉਰ ਬਿਸ਼ਵਾਸ ਜਿਨਹੁਂ ਕੋ[3]। ਸਹਿਤ ਸ਼ਹੀਦਨ ਸਤਿਗੁਰ ਗਏ। ਵਾਰ ਕਰਤਿ ਇਕ ਥਾਰੀ ਭਏ ॥ ੩੪॥ਗੁਰ ਕਰ ਕੋ ਸਰ ਦੈ ਛੁਟਿ ਚਾਲੇ। ਭਰੇ ਰੋਗ ਕੇ ਸ਼ੂਕ ਬਿਸਾਲੇ। ਭੀਖਨ ਤੀਖਨ ਨਾਗ ਕਰਾਲਾ। ਤਾਰਾਆਜ਼ਮ ਕੇ ਲਗਿ ਭਾਲਾ ॥ ੩੫ ॥ ਬਰਮੀ ਸਮ ਪ੍ਰਵੇਸ਼ ਸਭਿ ਹੋਏ। ਬਾਹਰ ਢੋਕ ਸੁ ਮੁਖ ਦਿਖਿ ਦੋਏ[4]। ਮਨਹੁ ਅਨਾਰਕਲੀ ਜੁਗ ਸੋਹੈਂ[5]ਕੈ ਮੁਖ ਅਲਪ ਸਾਰਕਾ ਦੋਹੈਂ[6]॥੩੬॥ ਗਜ ਤੇ ਤਤਛਿਨ ਹੀ ਛਿਤ ਪਰਨੋ। ਰਿਪੁਨਿ ਪਰਾਜੈ ਬਾਂਛਤਿ ਮਰਨੋ। ਪਦਵੀ ਬੀਰਨ ਕੀ ਸ਼ੁਭ ਪਾਏ। ਗੁਰ ਕਰ ਤੇ ਮਰਿ ਭਿਸਤ ਸਿਧਾਏ ॥ ੩੭ ॥ ਚੌਦਾਂ ਕੁੰਚਰ ਕੇ ਉਮਰਾਵੇ। ਆਜ਼ਮ ਸਾਥ ਗਿਰੇ ਰਣ ਥਾਵੈ। ਸ਼ਸਤ੍ਰ ਸ਼ਹੀਦਨਿ ਕਰ ਕੋ ਲਾਗੇ। ਗਏ ਭਿਸਤ ਕੋ ਪ੍ਰਾਨਨ ਤਯਾਗੇ ॥੩੮॥ ਅਪਰ ਸੁਭਟ ਸੈਂਕਰ ਹੀ ਘਾਏ। ਗਿਰੇ ਬਾਰਿ ਇਕ ਪ੍ਰਾਨ ਗਵਾਏ।ਹਾਹਾਕਾਰ ਬੀਚ ਲਸ਼ਕਰ ਕੇ। ਆਜ਼ਮ ਗਿਰਨੋ ਮਰਨੋ ਲਖਿ ਕਰਿਕੈ ॥ ੩੯ ॥ ਜੇ ਉਮਰਾਵ ਬਚੇ ਤਿਸ ਕਾਲਾ। ਲਸ਼ਕਰ ਮੋਰਨੋ ਲਰਤਿ ਕਰਾਲਾ। ਸਨੇ ਸਨੇ ਹਟਿ ਪਾਛੈ ਗਏ। ਤ੍ਰਸ਼ਨਿ ਜਾਇ ਉਤਰਤੇ ਭਏ ॥ ੪੦ ॥ ਆਪਹੁ ਅਪਨੇ ਦੂਤ ਪਠਾਏ। ਜਾਇ ਬਹਾਦਰ ਸ਼ਾਹੁ ਸੁਨਾਏ। 'ਤਾਰਾਆਜ਼ਮ ਰਣ ਮਹਿਂ ਗਿਰਨੋ। ਨਹੀਂ ਸੰਭਾਰ ਸ਼ਸਤ੍ਰ ਤੇ ਮਰਨੋ'' ॥੪੧॥ ਸੁਨਤਿ ਅਨੰਦਨੋ ਸਕਲ ਬੁਲਾਏ। ਮਿਲੇ ਆਨਿ ਕਰਿ

---

[1]ਚਮਕਕੇ ਲੁਕ ਜਾਂਦੀ ਹੈ। [2]ਬੇਗਿਣਤ। [3]ਅਤਿ ਪਿਆਰੇ ਤੇ ਰਿਦੇ ਵਿਚ ਜਿਨ੍ਹਾਂ ਉਮਰਾਵਾਂ ਤੇ ਵਿਸ਼੍ਵਾਸ਼ ਹੈ। [4]ਦੋਹਾਂ (ਤੀਰਾਂ) ਦੀਆਂ (ਇਕ ਪਾਸੇ) ਬਾਹਰ ਬਾਗੜਾਂ ਤੇ (ਦੂਜੇ ਪਾਸੇ) ਮੁਖੀਆਂ ਦਿੱਸਦੀਆਂ ਹਨ। [5]ਅਨਾਰ ਦੀਆਂ ਦੋ ਕਲੀਆਂ ਸ਼ੋਭ ਰਹੀਆਂ ਹਨ। [6]ਅਥਵਾ ਦੋ ਛੋਟੀਆਂ ਸਾਰਕਾਂ ਦੇ ਦੋ ਮੂੰਹ ਹਨ। [7]ਪਤਾ ਨਹੀਂ ਲਗਦਾ (ਕਿ ਕਿਸਦੇ) ਸ਼ਸਤ੍ਰ ਨਾਲ ਮਰਿਆ ਹੈ। (ਅ) ਸ਼ਸਤ੍ਰ (ਜਿਸ ਨਾਲ) ਮਰਿਆ ਹੈ (ਉਸ ਅੱਗੇ) ਆਪਾ ਝੁਕ ਨਾ ਸਕਿਆ।

ਸੀਸ ਨਿਵਾਏ। ਖੋਜਨ ਗਯੋ ਬਹਾਦਰ ਸ਼ਾਹੁ। ਜਹਾਂ ਪਰਯੋ[1] ਦੀਰਘ ਰਣ ਮਾਂਹੁ ॥ ੪੨ ॥ ਦੇਖਤਿ ਤੀਰ ਭਾਲ ਨਿਕਸਾਏ। ਜੋ ਕੰਚਨ ਤੇ ਲਿਪਤ ਸੁਹਾਏ।ਸੋ ਨਿਜ ਨਿਕਟ ਸੰਭਾਰਨਕਰੇ। ਹੇਤੁ ਪਰਖਬੇ–ਕਿਨ ਪਰਹਰੇ[2]– ॥੪੩॥ਤਿਹ ਦਫਨਾਇ ਹਰਖ ਕੋ ਮਾਨਾ। ਮਨਹੁੰ ਰੰਕ ਭਾ ਇੰਦ੍ ਸਮਾਨਾ। ਲਸ਼ਕਰ ਮਿਲਯੋ ਆਨਿ ਕਰਿ ਸਾਰੋ।ਦੇ ਧੀਰਜ ਸਕਲ ਸੰਭਾਰੋ ॥੪੪॥ ਪੁਰਬ ਸਮ ਹੀ ਮਨਸਬ ਪਾਏ। ਦਾਨ ਮਾਨ ਦੈ ਸਭਿ ਅਪਨਾਏ। ਡੇਰਾ ਕਰਯੋ ਜੰਗ ਕੀ ਧਰਨੀ। ਸਿਫਤ ਖ਼ੁਦਾਇ ਅਲਹ ਕੀ ਬਰਨੀ ॥ ੪੫ ॥ 'ਅਹੈ ਸ਼ੁਕਰ ਤੇਰੋ ਦਰਗਾਹ। ਦੀਨ ਦੇਖਿ ਕੀਨਸਿ ਪਤਿਸ਼ਾਹ'। ਧਰਮ ਸਿੰਘ ਕੋ ਸਾਦਰ ਪਾਸ। ਕਰਯੋ ਬਿਠਾਵਨਿ ਬਾਕ ਪ੍ਰਕਾਸ਼ ॥ ੪੬ ॥ 'ਧੰਨ ਗੁਰੂ ਮਮ ਮਦਤਿ ਨਿਬਾਹੀ। ਪੂਰਨ ਬਾਕ, ਦਈ ਪਤਿਸ਼ਾਹੀ'। ਪੁਨ ਸਗਰੇ ਉਮਰਾਵ ਬੁਲਾਏ। ਜਿਤਿਕ ਸਭਾਸਦ ਸੋ ਚਲਿ ਆਏ ॥ ੪੭ ॥ ਦੋਨਹੁੰ ਤੀਰ ਦਿਖਾਵਨਿ ਕਰੇ। 'ਇਹ ਕਿਸਕੇ ਤਰਕਸ਼ ਮਹਿੰ ਭਰੇ'। ਬੋਲੇ ਬਹੁ ਬਢਾਇ ਕਰਿ[3] ਤਬੈ। 'ਇਹ ਮੇਰੇ ਕਰ ਕੇ ਲਗਿ ਜਬੈ'॥ ੪੮ ॥ ਅਪਰ ਕਹੈ 'ਮੈਂ ਔਚਿਤ ਮਾਰੇ'। ਤ੍ਰਿਤੀ ਕਹੈ ਮੈਂ 'ਸਮੁਖ ਪ੍ਰਹਾਰੇ'। ਸਭਿ ਤੇ ਲੇ ਕਰਿ ਤਿਨਹੁੰ ਮਿਲਾਏ। ਕਿਮ ਸੋ ਮਿਲਹਿੰ ਨ ਸਮਤਾ ਪਾਏ ॥੪੯॥ ਜਾਨੈ ਸ਼ਾਹੁ ਭੇਵ ਤਿਨ ਸਾਰਾ। ਤੁਰਕਨ ਤੇ ਭੈ ਧਰਿ ਨ ਉਚਾਰਾ। 'ਇਹ ਤੌ ਤੀਰ ਅਜਾਇਬ ਅਹੈਂ। ਨਹਿੰ ਕਿਹ ਤਰਕਸ਼ ਕੋ[4] ਸਭਿ ਲਹੈਂ ॥੫੦॥ ਕੋਤਿਕ ਕਹੈਂ 'ਫਰਿਸ਼ਤੇ ਆਏ। ਤੁਮ ਸਹਾਇਤਾ ਹਿਤ ਸਮੁਦਾਏ। ਅਜ਼ਗੈਬੀ ਦਲ[5] ਮਾਰਤਿ ਹੇਰਾ। ਕਰਯੋ ਪ੍ਰਤਾਪ ਖ਼ੁਦਾਇ ਬਡੇਰਾ' ॥੫੧॥ ਸੁਨ ਪਿਖਿ ਕਰਿ ਸਭਿ ਹੈ ਬਿਸਮਾਦੇ। ਸਲਤਨ ਪਾਇ ਸ਼ਾਹੁ ਅਹਿਲਾਦੇ। ਭਈ ਸ਼ਾਂਤਿ ਸਭਿ ਮਿਟਯੋ ਬਖੇਰਾ। ਇਸ ਕਾਰਨ ਤੇ ਹਰਖ ਬਡੇਰਾ॥੫੨॥

ਇਤਿਸ਼੍ਰੀਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਔਨੇ 'ਸ਼ਾਹਜੰਗ'ਪ੍ਰਸੰਗ ਬਰਨਨੰ ਨਾਮ ਦੋਇ ਚੱਤ੍ਵਾਰਿੰਸਤੀ ਅੰਸੂ॥੪੨॥ ੪੩. [ਦਿੱਲੀ ਵਿਖੇ ਜਾਣਾ ਤੇ ਮਾਤਾ ਸੁੰਦਰੀ ਜੀ ਨੂੰ ਓਥੇ ਰਹਿਣ ਲਈ ਕਹਿਣਾ]।

ਦੋਹਰਾ ॥ ਕੋਤਿਕ ਦਿਵਸ ਬਿਤਾਇਕੈ ਧਰਮ ਸਿੰਘ ਬੁਲਵਾਇ। ਸਾਦਰ ਸ਼ਾਹੁ ਬਹਾਦਰਾ ਸਭਿ ਬਿਧਿ ਤਿਹ ਸਮੁਝਾਇ॥ ੧ ॥ ਚੌਪਈ ॥ ਮੈਂ ਅਬਿ ਜਾਉਂ ਆਗਰੇ ਨਗਰੈ। ਕਰਹੁ ਸੰਭਾਰਨਿ ਲਸ਼ਕਰ ਸਗਰੈ। ਤਹਾਂ ਬੈਠਿ ਕਰਿ ਲੈਬੋ ਦੈਬੋ। ਸਭਿ ਸੁਬਨ ਸਭਿ ਥਾਨ ਪਠੈਬੋ ॥੨॥ ਤੁਮ ਅਬਿ ਜਾਇ

[1]ਪਿਆ ਸੀ (ਤਾਰਾ)। [2]ਕਿਸ ਨੇ ਮਾਰੇ ਹਨ (ਇਹ ਤੀਰ)। [3]ਹੰਕਾਰ ਕਰਕੇ। [4]ਕਿਸੇ ਦੇ ਭੱਥੇ ਦੇ ਨਹੀਂ। [5]ਗੁਪਤ ਤੋਂ ਆਇਆ ਦਲ।

ਕ੍ਰਿਪਾ ਨਿਧਿ ਪਾਸੀ। ਕਰਹੁ ਛਤੇ ਕੀ ਬਾਤ ਪ੍ਰਕਾਸ਼ੀ। ਮੋਹਿ ਬੰਦਗੀ ਜਾਇ ਸੁਨਾਵਹੁ। ਕਰਿ ਬਿਨਤੀ ਪੁਰਿ ਕੋ ਲੈ ਆਵਹੁ ॥ ੩ ॥ ਅਪਨਾ ਜਾਨਹੁ ਦਰਸ ਦਿਖਾਵਹੁ। ਬਿਨਾ ਬਿਲਮ ਇਤ ਮਗ ਪਗ ਪਾਵਹੁ'। ਸਿਰੋਪਾਉ ਪੰਚਨ ਕੋ ਦੀਨੋ।ਚਲੇ ਸਿੰਘ ਜਿਤ ਗੁਰੂ ਪ੍ਰਬੀਨੇ ॥੪॥ ਦਿੱਲੀ ਪੁਰਿ ਕੈ ਮਗ ਚਲਿ ਆਏ। ਮਿਲਨੋ ਧਰਮ ਸਿੰਘ ਸੀਸ ਨਿਵਾਏ। ਸਨਮੁਖ ਬੈਠਨੋ ਜੁਗ ਕਰ ਜੋਰੇ। ਸ਼੍ਰੀ ਮੁਖ ਭਨਨੋਂ ਹੇਰਿ ਇਨ ਓਰੇ ॥੫॥ 'ਹੋਇ ਸੁ ਜਿਮ ਸੁਲ-ਤਾਨੀ ਜੰਗ[1]। ਬਿਜੈ ਪਰਾਜੈ ਕਹਹੁ ਪ੍ਰਸੰਗ[2]। ਧਰਮ ਸਿੰਘ ਸੁਨਿ ਤਬੈ ਉਚਾਰੀ। 'ਜਾਨਤਿ ਆਪ ਜਗਤ ਗਤਿ ਸਾਰੀ॥੬॥ਬਿਦਤ ਗੁਪਤ ਜੋਤਿਕ ਸਭਿ ਜਾਨੋਂ। ਪ੍ਰਭੁ ਜੀ ! ਤੁਮ ਤੇ ਕਹੂੰ ਨ ਛਾਨੋਂ। ਸਰਬ ਚਰਿਤ ਕੋ ਕਰਨੇ ਹਾਰੇ।ਕਰਮ ਕਰਤਿ ਭੀ ਰਹਹੁ ਨਿਆਰੇ॥੭॥ ਆਇਸੁ ਤੇ ਹਮ ਕਹੈਂ ਸੁਨਾਏ। ਦੁਹਦਿਸ਼ਿ ਤੇ ਲਸ਼ਕਰ ਉਮਡਾਏ। ਤੋਪ ਤੁਪਕ ਤੇ ਭਾ ਰਣ ਗਾਢੋ। ਹੋਤਿ ਪਰਾਜੈ ਹੇਰਤਿ ਠਾਂਢੋ ॥੮॥ ਦੀਨ ਹੋਇ ਕੈ ਬਹੁ ਘਿਘਿਆਯੋ। ਤਬਿ ਰਾਵਰ ਨੇ ਦਰਸ਼ ਦਿਖਾਯੋ। ਤਾਰਾ ਆਜ਼ਮ ਤੁਰਤ ਸਿਧਾਰਾ। ਬਜਨੋ ਬਿਜੈ ਕੋ ਤਬੈ ਨਗਾਰਾ ॥੯॥ ਆਨਿ ਮਿਲੇ ਸੂਬੇ ਸਮੁਦਾਏ। ਸ਼ਾਹੁ ਬਹਾਦਰ ਸਲਤਨ ਪਾਏ।ਹਮ ਕੋ ਰੁਖ਼ਸਦ ਕਰੇ ਪਠਾਏ। ਤੁਮ ਕੋ ਬਹੁਤ ਬੰਦਗੀ ਗਾਏ[3] ॥੧੦॥ –ਥਿਰੋਂ ਆਗਰੇ ਨਗਰ ਮਝਾਰ। ਤਿਹ ਦਰਸ਼ਨ ਕਰਿ ਦੇਹਿ ਉਦਾਰ[3]–'। ਸੁਨਿ ਕੈ ਸ਼੍ਰੀ ਪ੍ਰਭੁ ਕੂਚ ਕਰੈਤੇ। ਦਿੱਲੀ ਪੁਰਿ ਦਿਸ਼ਿ ਕੋ ਗਮਨੈਤੇ ॥ ੧੧ ॥ ਨਗਰ ਗ੍ਰਾਮ ਬਨ ਸੈਲ ਬਿਸਾਲੇ। ਕਰਤਿ ਜਾਤਿ ਸ਼੍ਰੀ ਪ੍ਰਭੁ ਸੁਖ ਨਾਲੇ। ਨਿਕਟ ਰਹਨੋ ਪੁਰਿ ਸੁਨਿ ਸੁਧ ਸਾਰੀ। ਆਈ ਚਲਿ ਸਤਿਗੁਰ ਅਸਵਾਰੀ ॥ ੧੨ ॥ ਸੁਨਿ ਸਿੱਖਨ ਮਨ ਉਪਜਨੋ ਚਾਉ। ਦਰਸ਼ਨ ਹੇਤੁ ਚਲੇ ਅਗਵਾਉ। ਕੋਤਿਕ ਗਾਡੀ ਪਰ ਚਢਿ ਧਾਏ। ਕੋ ਸਮੈਦਨ ਪਰ ਚਢੈ ਭੁਜਾਏ ॥ ੧੩ ॥ ਕਿਤਿਕ ਤੁਰੰਗਨਿ ਪਰ ਚਢਿ ਚਾਲੇ। ਘਨੇ ਪਦਾਂਤੀ ਭਾਉ ਬਿਸਾਲੇ। ਅਨਿਕ ਅਕੋਰਨ ਕੋ ਕਰ ਧਾਰੇ। ਮਿਲੇ ਜਾਇ ਮਾਰਗ ਅਗਵਾਰੇ ॥ ੧੪ ॥ ਦਰਸ਼ਨ ਕਰਿ ਕਰਿ ਭਾਉ ਧਰੈਤੇ। ਚਰਨ ਸਰੋਜਨ ਸੀਸ ਰਖੈਂਤੇ। ਬਸਤ੍ਰ ਬਿਭੂਖਨ ਦਰਬ ਉਦਾਰਾ। ਅਰਪਹਿਂ ਪ੍ਰਭੁ ਕੋ ਕਈ ਹਜ਼ਾਰਾ ॥ ੧੫ ॥ ਸਭਿ ਕੀ ਕਰੀ ਭਾਵਨਾ ਪੂਰੀ। ਕ੍ਰਿਪਾ ਦ੍ਰਿਸ਼ਟਿ

[1]ਪਾਤਸ਼ਾਹੀ ਜੰਗ। [2]ਬਾਦਸ਼ਾਹ ਨੇ ਬਹੁਤ ਬੇਨਤੀ ਕੀਤੀ ਹੈ। [3]ਸੰਖ਼ੇਪ ਦਰਸ਼ਨ ਏਥੇ (ਆਗਰੇ ਵਿਖੇ) ਦਿਓ।

ਅਵਲੋਕਤਿ ਰੁਰੀ। ਜਮਨਾ ਪਾਰ ਕਰਨੋ ਪ੍ਰਭੁ ਡੇਰਾ। ਲਗਨੋ ਦਿਵਾਨ ਖਾਲਸੇ ਕੇਰਾ॥੧੬॥ ਆਵਹਿੰ ਜਾਹਿੰ ਨਗਰ ਨਰ ਨਾਰੀ। ਗੁਰ ਮੂਰਤਿ ਪਰ ਹੈਂ ਬਲਿਹਾਰੀ। ਇਕ ਦਿਨ ਡੇਰਾ ਗੁਰੂ ਟਿਕਾਯੋ। ਪੁਨ ਕਰ ਜੋਰਿ ਸਿੱਖ ਗਨ ਆਯੋ॥੧੭॥ ਬੈਠੇ ਗੁਰ ਢਿਗ ਬੰਦਨ ਕੀਨਿ। ਖੁਸ਼ੀ ਕਰੀ ਸਭਿ ਪਰ ਸੁਖ ਲੀਨ। ਸ਼੍ਰੀ ਮੁਖ ਤੇ ਆਇਸੁ ਫੁਰਮਾਈ। 'ਹਮ ਕੋ ਦਿੱਲੀ ਦੇਹੁ ਦਿਖਾਈ॥੧੮॥ ਕਿਲਾ ਬਜ਼ਾਰ ਆਦਿ ਸਭਿ ਥਾਨ। ਸੁੰਦਰਤਾ ਸੁਨੀਅਤਿ ਬਹੁ ਕਾਨ'। ਸੁਨਿਕੈ ਸਿੱਖਨ ਕੀਨਿ ਸਲਾਹੂ। 'ਅਸਮੰਜਸ ਹਮ ਕੋ ਇਸ ਮਾਂਹੂ॥ ੧੯ ॥ ਸੱਯਦ ਮੁਗ਼ਲ ਪਠਾਨ ਹਜ਼ਾਰੇ। ਜੰਗ ਕਰਤਿ ਸਤਿਗੁਰ ਨੈ ਮਾਰੇ। ਕਿਸ ਕੋ ਪੁੱਤ੍ਰ ਭਤੀਜਾ ਭ੍ਰਾਤਾ।ਪੁਰਿ ਮਹਿੰ ਬਾਸੈ ਕਿਸਹੁੰ ਜਮਾਤਾ॥ ੨੦ ॥ ਇੱਤ੍ਯਾਦਿਕ ਸਨਬੰਧੀ ਘਨੇ। ਜਿਨ ਕੇ ਰਣ ਮਹਿੰ ਸਤਿਗੁਰ ਹਨੇ। ਸੋ ਉਰ ਕ੍ਰੋਧਹਿੰ ਜਬਹਿ ਨਿਹਾਰਹਿੰ। ਹੈ ਕਰਿ ਇਕਠੇ ਸ਼ਸਤ੍ਰ ਪ੍ਰਹਾਰਹਿੰ॥ ੨੧ ॥ ਅਵਰੰਗ ਮਰਨੋ, ਪੁੱਤ੍ਰ ਤਿਸ ਕੇਰਾ। ਹੋਯਹੁ ਨਹੀਂ ਪ੍ਰਤਾਪ ਅਛੇਰਾ[1]। ਨਹਿੰ ਕ੍ਯੋਂ ਧਰਿ ਹੈਂ ਮਰਹਿੰ ਕਿ ਮਾਰਹਿੰ। ਛਿੜਹਿ ਜੰਗ ਤਬਿ ਕੋ ਹਟਕਾਰਹਿ॥ ੨੨ ॥ ਯਾਂਤੇ ਪ੍ਰਭੁ ਕੋ ਤਰੀ ਚਢਾਵਹੁ। ਸ਼੍ਰੀ ਜਮਨਾ ਬਿਚ ਕੋ ਲੈ ਜਾਵਹੁ। ਨਿਕਟਿ ਨਿਕਟਿ ਕੇ ਸਗਲ ਮਕਾਨਾ। ਤਹਾਂ ਬਤਾਵਹੁ ਪਿਖਹੁ ਮਹਾਨਾ' ॥ ੨੩ ॥ ਇਮ ਮਸਲਤ ਕਰਿ ਸਭਿ ਦਿਲਵਾਲੀ। ਮੰਗਵਾਈ ਇਕ ਨਾਉ ਬਿਸਾਲੀ। ਔਰ ਸੈਗ ਕੇਤਿਕ ਮੰਗਵਾਈ। ਕਹਿ ਕਰਿ ਸਤਿਗੁਰ ਲਏ ਚਢਾਈ॥ ੨੪ ॥ ਸਨੈ ਸਨੈ ਸਭਿ ਤਰੀ ਚਲਾਈ। ਪੁਰਿ ਕੇ ਨਿਕਟ ਤਰਤਿ ਜਬਿ ਆਈ। ਦੂਰਬੀਨ ਪ੍ਰਭੁ ਕੋ ਗਹਿਵਾਈ। ਲਗੇ ਬਤਾਵਨਿ ਥਲ ਸਮੁਦਾਈ॥ ੨੫ ॥ 'ਸ਼੍ਰੀ ਸਤਿਗੁਰੂ ! ਬਜ਼ਾਰ ਬਿਸਾਲਾ[2]। ਲਾਲ ਦੁਰਗ ਲਗਿ ਹਾਟਨ ਮਾਲਾ[3]। ਮਹਿਜਿਤ ਜੁਮਾ[4] ਖਰੀ ਇਹ ਦੀਖੀ। ਅਤਿ ਸੁੰਦਰ ਸੁਰਪੁਰੀ ਸਰੀਖੀ॥ ੨੬ ॥ ਪਾਹਨ ਲਾਲ ਲਗਨੋ ਇਹ ਸਾਰੋ। ਬਹੁ ਧਨ ਦੈ ਕਰਿ ਦੁਰਗ ਉਸਾਰੋ। ਬਾਸਾ ਕਰਤਿ ਰਹੇ ਗਨ ਸ਼ਾਹੂ। ਚਿੱਤ੍ਰ ਬਚਿੱਤ੍ਰ ਬਨੋ ਇਸ ਮਾਂਹੂ' ॥ ੨੭ ॥ ਇੱਤ੍ਯਾਦਿਕ ਕਹਿ ਸਕਲ ਦਿਖਾਈ। ਸਨੈ ਸਨੈ ਤਰਨੀ ਚਲਿਵਾਈ। ਮੋਤੀ ਬਾਗ ਉਤਾਰੇ ਜਾਇ। ਘਨੇ ਲੋਕ ਆਏ ਉਮਡਾਇ॥੨੮॥ ਦਰਸ਼ਨ ਕਰਿ ਕਰਿ ਸਕਲ ਸਿਧਾਰੇ। ਤਹਿੰ ਸਤਿਗੁਰ ਤਰ ਬਾਗ[5] ਨਿਹਾਰੇ। ਪੁਨ ਤਰਨੀ

[1]ਤਿਸ ਦੇ ਪੁੱਤ੍ਰ (ਬਹਾਦਰ ਸ਼ਾਹ) ਦਾ ਪ੍ਰਤਾਪ (ਅਜੇ ਕਾਫੀ) ਹੋਯਾ ਨਹੀਂ। [2]ਇਹ ਵਡਾ ਬਜ਼ਾਰ ਹੈ। [3]ਹਟੀਆਂ ਦੀ ਪੰਗਤੀ। [4]ਜਾਮਅ਼ ਮਸਜਿਦ। [5]ਉਤਰਕੇ। (ਅ) ਬਾਗਾਂ ਦੇ ਬ੍ਰਛੇ।

ਪਰ ਲਏ ਚਢਾਇ। ਪਹੁੰਚਾਏ ਜਹਿੰ ਸ਼ਿਵਰ ਲਗਾਇ॥ ੨੯॥ ਤਬਿ ਸਤਿਗੁਰ ਸਿੱਖਨ ਸਨ ਕਹਸੋ। 'ਕਰਨਿ ਫਰੇਬ ਹਮਹੁ ਸੰਗ ਚਹਸੋ। ਦਿੱਲੀ ਮਹਿੰ ਸਿੱਖੀ ਮਗ ਹੋਰਾ। ਜਥਾ ਮੁਲੰਮਾ ਕੰਚਨ ਕੋਰਾ[1]॥ ੩੦॥ ਸੋ ਦਿਨ ਥਿਤਸੋ ਪ੍ਰਾਤ ਪੁਨ ਭਈ। ਸੰਗਤ ਸਕਲ ਦਰਸ ਕੌ ਗਈ। ਕਰਿ ਬੰਦਨ ਬੈਠੇ ਜਬਿ ਪਾਸੀ। ਸ਼੍ਰੀ ਮੁਖ ਤੇ ਤਬਿ ਗਿਰਾ ਪ੍ਰਕਾਸ਼ੀ॥੩੧॥ 'ਨੌਮੇ ਸਤਿਗੁਰ ਜਹਿੰ ਸਸਕਾਰੇ। ਤਿਸ ਥਲ ਕੌ ਕੀਜਹਿ ਨਿਰਧਾਰੇ। ਆਗੇ ਅਵਰੰਗ ਤੇ ਛਰਪਾਵਹੁ। ਅਬਿ ਨ ਰਹਸੋ[2], ਮੰਦਰ ਬਨਵਾਵਹੁ॥ ੩੨॥ ਸੁਨਿਕੈ ਸਿੱਖ ਗਏ ਤਬਿ ਸਥਾਨੇ। ਜਹਿੰ ਸਸਕਾਰੇ ਜੋ ਤਹਿੰ ਜਾਨੇ[3]। ਨਿਰਨੈ ਕਰਸੋ ਲਿਯੋ ਥਲ ਸੋਊ।ਬਨਵਾਯਹੁ ਮੰਦਿਰ ਸਭਿ ਕੋਊ॥ ੩੩॥ ਸ਼੍ਰੀ ਪ੍ਰਭੁ ਦਰਬ ਦਯੋ ਬਹੁਤੇਰਾ। ਹੁਕਮ ਮਾਨਿ ਕਰਿ ਕੀਨਿ ਬਡੇਰਾ। ਪੂਜਨ ਲਗੇ ਸਕਲ ਨਰ ਨਾਰੀ। ਕਰਹਿੰ ਭਾਵਨਾ ਪੂਰਨ ਸਾਰੀ॥ ੩੪॥ ਇੱਤਯਾਦਿਕ ਕਾਰਜ ਕਾਜ ਅਛੇਰੇ। ਚਲਨ ਚਹਸੋ ਸ਼੍ਰੀ ਗੁਰੂ ਅਗੇਰੇ। ਸਿਖ ਸੰਗਤਿ ਸਗਰੀ ਚਲਿ ਆਈ। ਬਿਨਤੀ ਕਰੀ ਪ੍ਰਭੂ ਅਗਵਾਈ॥ ੩੫॥ 'ਤੁਮ ਸਮ ਜਿਸ ਕੌ ਦਰਸ਼ਨ ਅਹੈ। ਦਿੱਲੀ ਬਿਖੈ ਰਹੈ ਹਮ ਚਹੈਂ। ਇਸ ਪੁਰਿ ਸਮ ਦੂਸਰ ਕੌ ਨਾਂਹੀ। ਸਿੱਖੀ ਬਿਥਰਹਿ ਥਿਰ ਇਸ ਮਾਂਹੀ[4]॥੩੬॥ ਪੂਜਨ ਹੇਤੁ ਟਿਕਾਵਹੁ ਕੋਈ'। ਚਿਤਵਤਿ ਭੇ ਸੁਨਿ ਕਰਿ ਬਿਧਿ ਸੋਈ। ਦੋਨਹੁੰ ਮਹਿਲ ਸੰਗ ਮਹਿੰ ਜੋਇ। ਬੋਲੇ ਸ਼੍ਰੀ ਮੁਖ 'ਤੁਮ ਸੁਖ ਹੋਇ॥੩੭॥ ਹਮ ਨੈ ਦੱਖਣ ਜਾਨੋ ਦੂਰਾ।ਤੁਮ ਨਿਤ ਚਲਹੁ ਕਸ਼ਟ ਹੁਇ ਭੂਰ। ਦਿੱਲੀ ਮਹਿੰ ਥਿਰਤਾ ਅਬਿ ਗਹੀਅਹਿ। ਸੰਗਤਿ ਮਹਿੰ ਸੁਖ ਪੂਰਬ ਰਹੀਯਹਿ॥ ੩੮॥ ਦਿਨ ਪ੍ਰਤਿ ਕੁਚ ਬਿਖਾਦ ਕਰੈਤਾ।ਇਹਾਂ ਬਸੋ ਸੁਖ ਸਮਾਂ ਬਿਤੈਤਾ[5]। ਸੁਨਿ ਸੁੰਦ੍ਰੀ ਦ੍ਰਿਗ ਭਰਿ ਬਹੁ ਰੋਈ। ਸੁਤ ਕੌ ਸਿਮਰਿ ਸਿਮਰਿ ਦੁਖ ਪੋਈ॥ ੩੯॥ ਕੇਤਿਕ ਬਾਰਿ ਦ੍ਰਿਗਨ ਜਲ ਡਾਰਾ। ਪੁਨ ਸ਼੍ਰੀ ਪਤਿ ਕੇ ਸਾਥ ਉਚਾਰਾ। 'ਤੁਮ ਸਮਰਥ ਸਭਿ ਬਿਧਿ ਗੁਨ ਖਾਨੀ। ਪੁਰਹੁ ਕਾਮਨਾ ਸਿੱਖ ਮਹਾਨੀ॥੪੦॥ ਮੈਂ ਅਤਿ ਦੁਖੀ ਨਿਕਟ ਤੁਮ ਰਹੀ[6]। ਇਕ ਪੁੱਤ੍ਰ

---

[1]ਜਿਵੇਂ ਸੋਨੇ ਦਾ ਮੁਲੰਮਾ ਹੁੰਦਾ ਹੈ। [2]ਹੁਣ ਨੁਰੰਗੇ ਦਾ ਡਰ ਨਹੀਂ ਰਹਿਆ। [3]ਜੋ ਤਿਸ ਥਾਂ ਨੂੰ ਜਾਣਦੇ ਸਨ। [4]ਇਸ ਵਿਚ ਟਿਕਕੇ ਹੀ ਸਿਖੀ ਫੈਲੇਗੀ। [5]ਆਪਣੇ ਦੁਖ ਦਾ ਹਾਲ ਔਰੋ ਦੱਸਦੇ ਹਨ ਕਿ ਇਕ ਪੁੱਤ੍ਰ ਸੀ ਮੇਰਾ ਸੋ ਮਰ ਗਿਆ; ਮੈਂ ਉਸ ਦੇ ਬਿਰਹੋਂ ਵਿਚ ਪਾਸ ਰਹਿਕੇ ਭੀ ਦੁਖੀ ਹੁੰਦੀ ਹਾਂ, ਵਿਛੜਕੇ ਕੀ ਬਣੇਗਾ [ਦੇਖੋ ਅੰਕ ੪੬]।

ਤਿਸ ਭੀ ਮਿ੍ਤੁ ਲਹੀ। ਕਿਸ ਅਲੰਬ ਮੈਂ ਜੀਯੌਂ ਗੁਸਾਈਂ ! ਬਿਛਰ ਏਕਲੀ ਰਹਿ ਇਸ ਥਾਂਈ ॥ ੪੧ ॥ ਪ੍ਰਥਮ ਕੁਟੰਬ ਆਪ ਕੌ ਭਾਰਾ। ਚਾਰ ਪੁੱਤ੍ਰ ਚਾਰੂ ਸੁ ਕੁਮਾਰਾ। ਸਾਸੂ ਸਹਤ ਸੁ ਰਹਿਤ ਸੁਖਨਾਰੀ। ਸੰਕਟ ਹੁਤੋ ਨ ਕਿਸੂ ਪ੍ਰਕਾਰੀ ॥ ੪੨ ॥ ਜਿਤ ਕਿਤ ਅਵਲੋਕਤਿ ਦ੍ਰਿਗ ਸੀਤਲ। ਉਦਤ ਜਿਨਹੁੰ ਤੇ ਆਨੰਦ ਹੀ ਤਲ[1]। ਸਭਿਨਿ ਬਿਹੀਨ ਰਹੀ ਦੁਰਭਾਗਨ। ਤੁਮਰੇ ਦਰਸ਼ਨ ਕੀ ਅਨੁਰਾਗਨ ॥ ੪੩ ॥ ਨਿਜ ਢਿਗ ਤੇ ਭੀ ਚਹਹੁ ਬਿਛੋਰੀ। ਕੌਨ ਦਸ਼ਾ ਹੁਇ ਹੈ ਤਬਿ ਮੋਰੀ। ਤੁਮ ਸਮਰੱਥ ਉਚਿਤ ਸਭਿ ਕਰਿਬੇ। ਮਮ ਹਿਤ ਚਹਤਿ ਜਿ ਕਰੁਨਾ ਧਰਿਬੇ ॥ ੪੪ ॥ ਤੌ ਮਮ ਸੁਤ ਕੌ ਦਿਹੁ ਬਿਦਤਾਇ। ਜਿਸ ਕੌ ਪਿਖਹਿ ਸ਼ਾਂਤਿ ਚਿਤ ਪਾਇ। ਰਹੌਂ ਇਹਾਂ ਮੈਂ ਧੀਰਜ ਧਰਿਕੈ। ਰਾਵਰਿ ਧਯਾਨ ਰੁ ਸਿਮਰਨ ਕਰਿਕੈ ॥ ੪੫ ॥ ਜਬਿ ਸੁਤ ਕੀ ਸੁਰਤ ਸਿਮਰੈਂਤੀ। ਮਹਾਂ ਕਸ਼ਟ ਤੇ ਮੈਂ ਨ ਮਰੈਂਤੀ[2]। ਏਤਿਕ ਦੁਖ ਪੂਰਬ ਭਾ ਮੋਹਿ। ਬਿਰਹ ਆਪ ਕੇ ਕਸਾ ਗਤਿ ਹੋਹਿ ॥੪੬॥ ਕਿਹ ਅਲੰਬ ਮੈਂ ਰਹੌਂ ਦੁਖਾਰੀ। ਤੁਮ ਜਗ-ਗੁਰ ਪਤਿ ਅਸ ਗਤਿ ਵਾਰੀ। ਸੁਤ ਕੀ ਸੁਰਤ ਮੋਹਿ ਦਿਖਾਉ। ਜਿਮ ਕਿਮ ਪੂਰਹੁ ਇਹੁ ਮਮ ਸੁਆਉ ॥ ੪੭ ॥ ਬਾਂਛਤਿ ਪੂਰਵਹੁ ਲਾਖਨ ਜਨ ਕੀ। ਅਤਿ ਅਭਿਲਾਖਾ ਇਹ ਮਮ ਮਨ ਕੀ। ਪੁਨ ਆਇਸੁ ਕੌ ਮਾਨਿ ਸੁਖਾਰੀ।ਰਹੌਂ ਬਿਛੁਰਿ ਇਸ ਪੁਰੀ ਮਝਾਰੀ[3] ॥੪੮॥ ਇੱਤ੍ਯਾਦਿਕ ਕਹਿ ਕਹਿ ਬਹੁ ਰੋਈ। ਭਈ ਦੀਨ ਮਨ ਸ਼ੋਕ ਪਰੋਈ। ਨਿਸ ਬਾਸੁਰ ਸੁਤ ਸੁਰਤ ਚਿਤਵਤਿ। ਦਸੋਸ ਮਨਿੰਦ ਬਰਖ ਕੇ ਬਿਤਵਤਿ[4] ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਔਨੇ 'ਦਿੱਲੀ' ਪ੍ਰਸੰਗ ਬਰਨਨੰ ਨਾਮ ਤੀਨ ਚੌਤ੍ਰਾਰਿੰਸਤੀ ਅੰਸੂ ॥ ੪੩ ॥

੪੪. [ਮਾਤਾ ਜੀ ਨੂੰ ਉਪਦੇਸ਼। ਪਾਰਕ ਪੁੱਤ੍ਰ]।

ਦੋਹਰਾ ॥ ਦੀਨਮਨਾ ਆਤੇ ਸੁੰਦਰੀ ਪਤਿਵਰਤਾ ਧ੍ਰਿਤਵੰਤਿ[5]। ਬਹੁ ਸਮਤਾ ਦੀਰਘ ਦੁਸਹਿ[6]* ਜਾਬ ਇਮ ਭਨਸੋਂ ਬ੍ਰਿਤੰਤ ॥ ੧॥ ਚੌਪਈ ॥ ਸ੍ਰੀ ਸਤਿਗੁਰ ਸੁਨਿ ਕੈ ਸਭਿ ਬਾਨੀ। ਦੇਨਿ ਹਰਖ ਮਿ੍ਦੁ ਕੀਨ ਬਖਾਨੀ। 'ਹੇ ਸ਼ੁਭਮਤੇ ! ਅਖਿਲ ਜੋ ਲੋਕ। ਨਾਮਰੂਪ ਨਾਨਾ ਅਵਿਲੋਕ॥੨॥ਬਿਨਸਨਿ-

[1]ਹਿਰਦੇ ਥਾਂ ਵਿਚ ਜਿਨ੍ਹਾਂ ਤੋਂ ਅਨੰਦ ਉਪਜਦਾ ਸੀ। [2]ਭਾਵ ਜਦ ਪੁੱਤ੍ਰ ਦੀ ਸੁਰਤ ਯਾਦ ਕਰਦੀ ਹਾਂ ਇੰਨਾਂ ਕਸ਼ਟ ਹੁੰਦਾ ਹੈ ਕਿ ਇਕ ਮਰਨ ਦੀ ਕਸਰ ਬਾਕੀ ਰਹਿ ਜਾਂਦੀ ਹੈ। [3]ਇਕ ਦਿਨ ਵਰ੍ਹੇ ਤੁਲ ਬੀਤਦਾ ਹੈ। [4]ਪਤਿਵ੍ਰਤਾ (ਧਰਮ) ਦੇ ਧਾਰਨ ਵਾਲੀ। (ਅ) ਪਤਿਬ੍ਰਤਿ ਅਤੇ ਧੀਰਜ ਵਾਲੀ। [5]ਭਾਵ ਨਿੰਮ੍ਰਤਾ ਨਾਲ ਬਹੁਤ ਦੁੱਖ ਦੱਸਿਆ। [ਸੰਸ , ਸ਼ਮ=ਸ਼ਾਂਤੀ, ਖਿਮਾ, ਨਿੰਮ੍ਰਤਾ]।

*ਪਾ:—ਦ੍ਰਸ਼ਾ। ਦਸ਼ਾ।

ਹਾਰ ਸਕਲ ਹੀ ਅਹੈ। ਭੂਤ ਜੁ ਹੁਤੇ ਭਵਿੱਖ ਨ ਰਹੈ। ਅਪਨਿ ਧਰਮ ਗਾਢੋ ਕਰਿ ਮਰੈ। ਸੋ ਨਰ ਧੰਨ ਸਿੰਧੁ ਜਗ ਤਰੈ ॥ ੩ ॥ ਨਰ ਤਨ ਪ੍ਰਾਪਤਿ ਕੋ ਇਹ ਕਾਜਾ। ਤਾਰਨ ਤਰਨ ਸਮਾਨ ਜਹਾਜਾ[1]। ਤੋ ਸੁਤ ਧਰਮ ਛੱਤ੍ਰੀਯਨਿ ਕੇਰਾ।ਰਣ ਮਹਿੰ ਸੋ ਨਿਰਬਾਹ ਬਡੇਰਾ ॥੪॥ ਸ਼ੱਤ੍ਰੂ ਸੈਂਕਰੇ ਖੇਤ ਗਿਰਾਏ। ਆਪ ਜੁਝਿ ਸੁਰਲੋਕ ਸਿਧਾਏ। ਜਹਿੰ ਸਭਿ ਰੀਤਿਨਿ ਕੇ ਸੁਖ ਅਹੈਂ। ਬੇਦ ਪੁਰਾਨ ਸਾਖ ਸਭਿ ਕਹੈਂ ॥੫॥ ਖੋੜਸ ਬਰਖ ਆਰਬਲ ਤਨ ਕੀ[2]। ਸਭਿ ਪ੍ਰਾਪਤਿ ਅਭਿਲਾਖਾ ਮਨ ਕੀ। ਚੱਕ੍ਰ ਵਰਤਿ ਮਹਿ ਮੰਡਲ ਰਾਜੂ[3]। ਮਿਟਹਿ ਨ ਆਇਸੁ ਕਿਤਹੁ ਕੁਕਾਜੂ[4] ॥ ੬ ॥ ਕਰਨਿ ਰਮਨਿ ਰਮਨੀਨਿ ਨਵੀਨ[5]। ਇੱਤ੍ਰਾਦਿਕ ਆਨੰਦ ਜਗ ਪੀਨ। [6]ਜਿਸ ਆਨੰਦ ਕੋ ਕਨਕਾ ਏਹੂ। ਤਿਸ ਅਨੰਦ ਸੋਂ ਮਿਲਨੋ ਅਛੈਹੂ[6] ॥ ੭ ॥ ਨਿਜ ਨੰਦਨ ਆਨੰਦ ਬਿਲੰਦ। ਨਿਸ਼ਚੈ ਜਾਨਿ ਲੇਹੁ ਮਤਿਵੰਦ ! ਤਿਸ ਕੋ ਸ਼ੋਕ ਨ ਸੁਮਤੇ ! ਕਰੋ। ਪੁਰਿ ਮਹਿੰ ਰਹਨ ਮਨੋਰਥ ਧਰੋ ॥ ੮ ॥ ਰਿਦੈ ਧ੍ਯਾਨ ਹਮ ਕੋ ਨਿਤ ਧ੍ਯਾਵਹੁ। ਨਿਕਟ ਦਰਸ ਕੋ ਸੁਖ ਫਲ. ਪਾਵਹੁ। ਪਰਾਲਬਧ ਤਨ ਕੀ ਸਭਿ ਭੁੰਗਿ। ਪਹੁੰਚਹੁ ਅੰਤ ਹਮਾਰੇ ਲੋਗ ॥੯॥ ਅਪਰ ਤ੍ਰਿਯਨਿ ਸਮ ਤੁਹਿ ਨਹਿੰ ਚਹੀਅਹਿ। ਹਮਰੀ ਸੰਗਤਿ ਕੋ ਫਲ ਲਹੀਯਹਿ।ਸਿੱਖਨ ਕੋ ਕੀਜਹਿ ਕੱਲ੍ਯਾਨ। ਬਸੀਯਹਿ ਦਿੱਲੀ ਪੁਰਿ ਰੁਚਿ ਠਾਨਿ ॥ ੧੦ ॥ ਅਪਰ ਬਾਰਤਾ ਕੀ ਅਭਿਲਾਖਨ। ਸੋ ਪੁਰਵਹੁ ਹਮ ਸੋਂ ਕਰਿ ਭਾਖਨਿ। ਸੰਗਤਿ ਬਿਨੈ ਮਾਨਿਬੇ ਜੋਗ। ਸੇਵਾ ਕਰਹਿੰ ਸਰਬ ਸਿਖ ਲੋਗ ॥੧੧॥ ਸ਼੍ਰੀ ਅੰਮ੍ਰਿਤਸਰ ਆਦਿ ਸਥਾਨ। ਜਹਿੰ ਕਹਿੰ ਟਿਕੇ ਮਸੰਦ ਮਹਾਨ। ਸਰਬ ਦਰਬ ਇਹ ਅਰਪਨ ਕਰਿਹੀਂ। ਨਿਜ ਨਿਜ ਥਲ ਮਹਿੰ ਥਿਰਤਾ ਧਰਿਹੀਂ ॥੧੨॥ ਜੁਵ ਥਿਰ ਹੋਵਨਿ ਤੇ ਇਸ ਦੇਸ਼। ਰੀਤਿ ਪ੍ਰਥਮ ਕੀ ਰਹੈ ਅਸ਼ੇਸ਼।ਦੇਨਿ ਲੇਨਿ ਜਗ ਗੁਰੁ ਕੀ ਕਾਰ।ਰਹੈ ਤਥਾਹੀ ਨਿਸ਼ਚੈ ਧਾਰਿ॥੧੩॥

---

[1]ਜਹਾਜ਼ ਵਾਂਙ ਤਰਨੇ ਤੇ ਤਾਰਨੇ ਲਈ (ਮਨੁੱਖ ਸ਼ਰੀਰ ਹੈ)। [2]ਤਨ ਦੀ ਆਯੂ ਹੋਵੇ (ਜੋ ਕਿਸੇ ਦੀ ਤੇ)। [3]ਪ੍ਰਿਥਵੀ ਮੰਡਲ ਦਾ ਚੱਕ੍ਰਵਰਤੀ ਰਾਜ ਹੋਵੇ। [4]ਤਿਸ ਦਾ ਹੁਕਮ ਨਾ ਟਲੇ (ਕਿਧਰੇ) ਤੇ ਕਿਧਰੇ (ਉਸ ਦਾ ਕੋਈ) ਕੰਮ ਖੋਟਾ ਨਾ ਹੋਵੇ (ਭਾਵ ਸਭ ਸਫਲ ਹੋਣ । [5]ਭਾਵ ਉਸ ਨੂੰ ਯੁਵਾ ਇਸਤ੍ਰੀਆਂ ਪ੍ਰਾਪਤ ਹੋਣ। [6]ਇਹ ਸਾਰੇ ਆਨੰਦ ਜਿਸ ਆਨੰਦ ਦਾ ਇਕ ਕਿਣਕਾ ਮਾਤ੍ਰ ਹਨ ਉਸ ਆਨੰਦ ਨੂੰ ਇਕ ਰਸ ਮਿਲਿਆ ਹੈ (ਅਜੀਤ ਸਿੰਘ), ਭਾਵ ਬ੍ਰਹਮਾਨੰਦ ਨੂੰ ਪ੍ਰਾਪਤ ਹੋਯਾ ਹੈ। ਨ ਹੋਦੇ ਹਨ ਕਿ ਮਹਾਨ ਤੋਂ ਮਹਾਨ ਸਰੀਰਕ ਰਸ ਬ੍ਰਹਮਾਨੰਦ ਦਾ ਕਿਣਕਾ ਮਾਤ੍ਰ ਹਨ।

॥ ਧੂਅਰ ਧੌਲਰ[1] ਜਗਤ ਤਮਾਸ਼ਾ। ਇਸਥਿਰਤਾ ਕੌ ਕਹਾ ਭਰਵਾਸਾ। ਸਮ ਦਰਿਆਉ ਚਲਨੋ ਨਿਤ ਜਾਤਿ। ਭਰਨੋ ਰਹੈ ਇਕ ਸਮ ਦਿਖਰਾਤਿ'

॥ ੧੪ ॥ਇੱਤਮਾਦਿਕ ਪ੍ਰਭੁ ਬਹੁ ਸਮੁਝਾਈ। ਭਰੇ ਬਿਲੋਚਨ ਅੱਸ਼ੂ ਗਿਰਾਈ।ਸ਼੍ਰੀ ਗੁਰ ਸੈਗ ਸਿੱਖ ਸੁਨਿਆਰਾ। ਰਹਨੋ ਪੁੱਤ੍ ਜਾਚਤਿ ਬਹੁ ਬਾਰੰ ॥੧੫॥ ਕੇਤਿਕ ਸਮੈਂ ਬਿਤਾਵਤਿ ਭਯੋ। ਇਕ ਦਿਨ ਸੈਗ ਪ੍ਰਭੂ ਕੇ ਗਯੋ। ਤ੍ਰਿਯਾ ਵਹਿਰ ਇਕ ਬਾਰਕ ਗੋਰਾ। ਗਮਨਤਿ ਪੰਥ ਗੁਰੂ ਤਬਿ ਹੇਰਾ ॥੧੬॥ ਸੁਨਿਆਰੇ ਸਿਖ ਸਨ ਫੁਰਮਾਯੋ। 'ਜਾਚਤਿ ਪੁੱਤ੍ ਅਚਾਨਕ ਪਾਯੋ। ਪ੍ਰਿਤਪਾਰਹੁ ਕਰਿ ਪਯਾਰ ਦੁਲਾਰਾ।ਤੋਰਿ ਕਾਮਨਾ ਪੁਰਵਿ ਉਦਾਰਾ'॥੧੭ ॥ ਸੁਨਿ ਕੈ ਸਿਖ ਕਰ ਜੋਰਤਿ ਕਹਨੋ। 'ਪਾਰਨ ਕਾਰਨ ਮੈਂ ਨਹਿੰ ਲਹਨੋ।ਕੋ ਤ੍ਰਿਯ ਸਥਨ ਸੁ ਦੁਗਧਾ ਦੇਯ। ਤੌ ਇਹ ਬਚੈ ਅੰਨ ਅਚਿ ਲੇਯ ॥ ੧੮ ॥ ਯਾਂ ਕੌ ਜਤਨ ਕਰਹੁ ਫੁਰਮਾਵਨ'। ਸੁਨਿ ਬਿਨਤੀ ਬੋਲੇ ਜਸੁ ਪਾਵਨ। ਜਲ ਕੌ ਵਾਹਿਗੁਰੂ ਕਹਿ ਲੀਜੈ। ਨਿਜ ਤ੍ਰਿਯ ਸਥਨ ਪਖਾਰਨਿ ਕੀਜੈ ॥ ੧੯ ॥ ਬਾਰਕ ਜਬਿ ਉਛੰਗ ਮਹਿੰ ਪਾਇ। ਦੁਘਧ ਕੁਚਨ ਮਹਿੰ ਤਬਿ ਹੁਇ ਜਾਇ। ਤਿਸ ਤੇ ਪਾਰਨ ਸਿਸ ਬਧ ਪਾਵੈ।ਬਿਨ ਸੈਸੈ ਇਹੁ ਬਚ ਹੁਇ ਜਾਵੈ' ॥੨੦॥ ਮਾਨਿ ਬਾਕ ਸਤਿਗੁਰ ਕੌ ਤਾਂਹਿ।ਲਿਯੋ ਉਠਾਇ ਹਾਥ ਜੁਗ ਮਾਂਹਿ। ਜਲ ਤੇ ਭਲੇ ਕਰਾਇ ਸ਼ਨਾਨ। ਨਿਜ ਦਾਰਾ ਕੌ ਦੀਨਸਿ ਆਨਿ ॥੨੧॥ ਗੁਰ ਕੌ ਵਾਕ ਸੁਨਾਵਨ ਕੀਯੋ। ਸਿਖਨੀ ਹਰਖ ਧਾਰਿ ਉਰ ਲੀਯੋ।ਸੋ ਬਿਧਿ ਕਰੈ,ਸਥਨ ਪਯ ਆਵਾ।ਸਹਿਤ ਸਨੇਹ ਸੁ ਨੰਦਨ ਪਯਾਵਾ ॥ ੨੨ ॥ ਜਯਤ ਰਹਨੋ ਬਾਰਕ ਪ੍ਰਿਤਪਾਰਨੋ। ਦੰਪਤਿ ਅਪਨੋ ਪੁੱਤ੍ ਬਿਚਾਰਨੋ। ਪੰਚ ਬਰਸ ਕੌ ਹੋਯਸਿ ਜਬੈ।ਗੁਰ ਮਹਿਲਾ ਪਿਖਿ ਸੁੰਦਰੀ ਤਬੈ॥੨੩॥ ਸ਼੍ਰੀ ਅਜੀਤ ਸਿੰਘ ਸੁਤ ਅਨੁਹਾਰਾ[2]। ਬਾਰ ਬਾਰ ਕਰਿ ਪ੍ਰੇਮ ਨਿਹਾਰਾ। 'ਦਿੱਲੀ ਬਿਖੈ ਰਹੋ'ਜਬਿ ਕਹਨੋ। ਰਿਦੈ ਸੁੰਦਰੀ ਤਬਿ ਇਮ ਚਹਨੋ ॥੨੪॥ ਕਹਤਿ ਕੰਤ ਸਨ ਜੋਰਤਿ ਹਾਥ। 'ਭਜਨੋ ਚਹਤਿ ਜੋ ਇਸ ਪੁਰਿ ਨਾਥ! ਮਮ ਸੁਤ ਕੀ ਇਹ ਸਿਸ ਅਨੁਹਾਰਾ।ਦੇਹੁ ਅਬੈ ਕਰਿਹੌਂ ਪ੍ਰਿਤਪਾਰਾ॥੨੫॥ ਸੁਤ ਸਮ ਪਾਰਕ ਕਰਿ ਮੈਂ ਰਾਖੌਂ। ਮਨ ਪਰਚਾਵਨਿ ਹਿਤ ਅਭਿਲਾਖੌਂ। ਦਿਹੁ ਆਇਸੁ ਸ਼੍ਰੀ ਮੁਖ ਤੇ ਜਬੈ। ਪਿਖਤਿ ਰਹੌਂ ਪਾਰਕ ਕਰਿ ਤਬੈ'॥੨੬॥ ਸ਼੍ਰੀ ਗੁਰ ਸੁਨਿਕੈ ਬਾਕ ਬਖਾਨਾ। 'ਇਸ ਪਾਰਹਿੰ, ਜਬਿ ਹੋਹਿ ਮਹਾਨਾ।

[1]ਧੂਏਂ ਦੇ ਮੰਦਰ ਢਾਂਚੇ। [2]ਵਰਗਾ।

ਬਨਹਿ ਤੋਹਿ ਕਉ ਇਹ ਦੁਖਦਾਈ। ਖੋਜਹਿੰ ਤਬਿ, ਹੈ ਕੌ ਨ ਸਹਾਈ[1] ॥੨੭॥ਯਾਂਤੇ ਇਮ ਹੀ ਰਹੁ ਹਰਖਾਇ। ਪਠਹੁ* ਗ੍ਰੰਥ ਸਾਹਿਬ ਸੁਖ ਪਾਇ। ਪਠਤ ਸੁਨਨ ਮਹਿੰ ਦਿਵਸ ਬਿਤਾਵਹੁ।ਸਿਮਰਨ ਵਾਹਿਗੁਰੂ ਚਿਤ ਲਾਵਹੁ' ॥ ੨੮ ॥ ਸੁਨਿ ਸੁੰਦਰੀ ਮਨ ਅਨਮਨ ਭਈ।—ਪਤਿ ਤੇ ਇਹ ਨ ਕਾਮਨਾ ਲਈ। ਬਛੋ ਹੋਇ ਕਜਾ ਕਰਹਿ ਬਖੇਰਾ। ਅਬਿ ਚਿਤ ਪਰਚਾ ਪਿਖਹਿੰ ਨ ਮੇਰਾ ॥੨੯॥ ਰਹੌਂ ਇਕਾਂਕੀ ਸਦਾ ਉਦਾਸ। ਨਹਿੰ ਨੰਦਨ ਨਹਿੰ ਪਤਿ ਹੈ ਪਾਸ—। ਕੇਤਿਕ ਚਿਰ ਮਹਿੰ ਬਹੁਰ ਬਖਾਨੀ। 'ਦੁਖ ਆਤੁਰ ਕੀ ਬਿਨੈ ਨ ਮਾਨੀ ॥ ੩੦ ॥ ਰਾਵਰਿ ਬਿਨਾ ਇਕਾਂਕੀ ਥੀਵੌਂ । ਪਰਮ ਕਸ਼ਟ ਮਹਿੰ ਕਿਸ ਬਿਧਿ ਜੀਵੌਂ । ਕਸੋਂ ਨ ਬਿਚਾਰਤਿ ਹਹੁ ਮਮ ਹਾਲ । ਬਿਰਦ ਆਪ ਕੋ ਸਦਾ ਕ੍ਰਿਪਾਲੁ' ॥ ੩੧ ॥ ਸੁਨਿ ਕਰਿ ਸਤਿਗੁਰ ਰਿਦੇ ਬਿਚਾਰਾ ।—ਇਹ ਦੁਖ ਆਤੁਰ ਅਹੈ ਉਦਾਰਾ । ਸਮੁਝਾਈ ਸਮੁਝੈ ਨ ਅਜਾਨੀ । ਬਾਰਕ ਪਾਰਕ ਚਹਿਸ ਮਹਾਨੀ—॥੩੨॥ ਕਹਯੋ ਤਬੈ 'ਲੈ ਪਾਰਹੁ ਆਪ[2] । ਲਖਿ ਹੈਂ[3] ਬਛੇ ਦੇਹਿ ਸੰਤਾਪ' । ਸੁਤ ਅਜੀਤ ਸਿੰਘ ਕੀ ਅਨੁਹਾਰੀ । ਨਿਕਟ ਬਿਠਾਯਹੁ ਪਿਖਿ ਸੁਖ ਭਾਰੀ ॥ ੩੩ ॥ ਪਤਿ ਕੀ ਆਇਸੁ ਲੈ ਹਿਤ ਪਾਰਨ । ਸੁਤ ਹੀ ਕੋ ਕਿਯ ਨਾਮ ਉਚਾਰਨ । ਪਾਲਕ ਭਾ ਅਜੀਤ ਸਿੰਘ ਸੋਇ । ਸਿਖ ਤੇ ਲਯੋ ਹਰਖ ਮਹਿੰ ਹੋਇ ॥ ੩੪ ॥ ਪੁਨ ਸਾਹਿਬ ਦੇਵੀ ਕੇ ਸਾਥ । ਪੁਰਿ ਰਾਖਨ ਹਿਤ ਬੋਲੇ ਨਾਥ। 'ਨਿਕਟ ਸੰਤ ਕੇ ਰਹੁ ਥਿਰ ਹੈ ਕੈ। ਕਜਾ ਲੈ ਹੌਂ ਦੱਖਣ ਦਿਸ਼ਿ ਜੈ ਕੈ ॥ ੩੫ ॥ ਸਕਲ ਬਿਧਿਨਿ ਤੇ ਬਸੈਂ ਸੁਖਾਰੀ । ਪੂਜਹਿੰ ਪਹੁੰਚਿ ਸੰਗਤਾਂ ਸਾਰੀ।ਦਿਨ ਪ੍ਰਤਿ ਗਮਨ ਨਰਕ ਸਮ ਕਹੈਂ।ਤ੍ਰਿਪਾ ਜਾਤਿ ਕੋ ਬਹੁ ਦੁਖ ਅਹੈਂ' ॥ ੩੬ ॥ ਸੁਨਿ ਸਾਹਿਬ ਦੇਵੀ ਕਰ ਜੋਰੇ । 'ਗਾਢੋ ਨੇਮ ਅਹੈ ਇਹ ਮੋਰੇ । ਪੂਰਬ ਦਰਸ਼ਨ ਕਰੌਂ ਤੁਹਾਰਾ । ਪਦ ਬੰਦਨ ਤੇ ਅਚੌਂ ਅਹਾਰਾ ॥ ੩੭ ॥ ਇਤਨੇ ਹੀ ਮਾਨੇ ਸੁਖ ਸਾਰੇ । ਪਰਮ ਅਨੰਦ ਮਹਿੰ ਸੰਗ ਤੁਮਾਰੇ । ਗਮਨ ਬਿਖੈ ਨਹਿੰ ਸੰਕਟਿ ਕੋਈ । ਸੰਗ ਆਪ ਕੇ ਸਭਿ ਸੁਖ ਹੋਈ ॥ ੩੮ ॥ ਪੂਜਵਾਵਨ ਸੰਗਤਿ ਕੇ ਪਾਸ । ਬ੍ਰਿਹ ਤੁਮ ਤੇ[4] ਇਹ ਧਰੌਂ ਨ ਆਸ । ਮਨ ਕੀ ਗਤਿ ਸਭਿ ਜਾਨਨਹਾਰੇ । ਬਨਹਿ ਨ ਕਹਿਯੋ ਨਿਕਟ ਤੁਮਾਰੇ ॥ ੩੯ ॥ ਪਰਖਿ ਪ੍ਰੇਮ ਕੋ ਰਾਖਹੁ ਸਾਥ । ਇਹੀ ਕਾਮਨਾ ਪੁਰ-

[1]ਤਦੋਂ ਭਾਲੇਂਗੀ ਪਰ ਕੋਈ ਸਹਾਯਕ ਨਹੀਂ ਹੋਵੇਗਾ । [2]ਅਪ ਲੇਕੇ ਪਾਲ ਲੈ । [3]ਦੇਖੇਂਗੀ । [4]ਆਪ ਤੋਂ ਵਿਛੜਕੇ । *ਪਾ—ਸੁਨਹੁ ।

ਵਹੁ ਨਾਥ'। ਦੀਨ ਮਨਾ ਅਤਿਸ਼ੈ ਗੁਰ ਜਾਨੀ। ਚਲਨ ਸੰਗ ਬਿਨਤੀ ਇਹੁ ਮਾਨੀ ॥ ੪੦ ॥ ਸੰਗਤ ਮਹਿ ਸੁੰਦਰੀ ਕੋ ਛੋਰਿ। ਚਲਨੋ ਚਹੈਂ ਪ੍ਰਭੂ ਦੱਛਨ ਓਰ। ਇਤਨੇ ਬਿਖੈ ਬਹਾਦਰ ਸ਼ਾਹੂ। ਨਿਜ ਉਮਰਾਵ ਪਠਨੋ ਗੁਰ ਪਾਹੂ ॥ ੪੧ ॥ ਧਰਿ ਅਕੋਰ ਕਰ ਜੋਰਿ ਨਮੋ ਕਿਯ। ਸਭਿ ਬਿਰਤੰਤ ਪ੍ਰਭੂ ਢਿਗ ਕਹਿ ਦਿਯ। 'ਜੰਗ ਜੀਤ ਸਲਤਨ ਕੋ ਪਾਇ। ਨਗਰ ਆਗਰੇ ਥਿਰਨੋ ਸੁਹਾਇ ॥ ੪੨ ॥ ਰਾਵਰ ਕੋ ਪ੍ਰਸੰਗ ਨਿਤ ਕਹੈ। ਮਿਲਿਬੇ ਹੇਤੁ ਪ੍ਰਤੀਖਤਿ ਰਹੈ। ਕ੍ਰਿਪਾ ਕਰਹੁ ਨਿਜ ਦਰਸ ਦਿਖਾਵਹੁ। ਮ੍ਰਿਦੁ ਬਾਕਨ ਕੋ ਕਹਿ ਹਰਖਾਵਹੁ' ॥ ੪੩ ॥ ਸ਼੍ਰੀ ਗੁਰ ਕਹਨੋ 'ਬਿਲਮ ਨਹਿੰ ਕਾਈ। ਕੁਚ ਹੋਨਿ ਤਮਾਰੀ ਕਰਿਵਾਈ। ਕੇਤਿਕ ਦਿਨ ਮਹਿ ਪਹੁੰਚਹਿੰ ਜਾਇ। ਕਹਹੁ ਸ਼ਾਹੁ ਪ੍ਰਤਿ ਹਮ ਚਲਿ ਆਇੰ' ॥ ੪੪ ॥ ਸੁਨਿ ਉਮਰਾਵ ਕਹਨਿ ਪੁਨ ਲਾਗਾ। 'ਸੰਗ ਆਪ ਕੇ ਬਹੁ ਅਨੁਰਾਗਾ। ਤਊ ਸ਼ਰੀਅਨਿ ਤੇ ਡਰ-ਪੰਤਿ। ਤੁਮ ਦਿਸ਼ਿ ਆਇ ਸਕੈ ਨ ਕਦੰਤ ॥੪੫ ॥ ਸ਼ਰ੍ਹਾ ਪਿਤਾ ਕੀ ਕਰੀ ਸੁ ਮਾਨੇ। ਅਹੈਂ ਸਕੇਲ[1] ਸੈਂਕਰੇ ਸਮਾਨੇ। ਅਵਰੰਗ ਦੈ ਦੈ ਮਾਨ ਵਧਾਏ। ਨਿਤ ਬੈਠਤਿ ਢਿਗ ਸੋ ਸਮੁਦਾਏ॥੪੬॥ਯਾਂਤੇ ਆਇ ਨ, ਸੁਕਚਤਿ ਰਹੈ। ਤਊ ਦਰਸ ਅਵਿਲੋਕਨ ਚਹੈ'। ਇੱਤਮਾਦਿਕ ਬਿਨਤੀ ਬਹੁ ਕੀਨਿ। ਸ਼੍ਰੀ ਪ੍ਰਭੂ ਸਿਰੇਪਾਉ ਤਿਸ ਦੀਨਿ ॥੪੭॥ ਰੁਖਸਦ ਹੁਇ ਗਮਨਨੋਂ ਤਤਕਾਲਾ। ਕਹਨੋ ਸ਼ਾਹੁ ਸੋਂ ਹਰਖ ਬਿਸਾਲਾ। ਰਹਨੋ ਪ੍ਰਤੀਖਤਿ ਪ੍ਰਭੂ ਕੋ ਫੇਰ।–ਮਿਲਿ ਬੋਲੌਂ ਗੁਰ ਦਰਸ਼ਨ ਹੇਰਿ–॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਐਲੇ 'ਦਿੱਲੀ' ਪ੍ਰਸੰਗ ਬਰਨਨੰ ਨਾਮ ਚਤੁਰ ਚਤਵਾਰਿੰਸਤੀ ਅੰਸੁ ॥ ੪੪ ॥

੪੫. [ਮਥੁਰਾ, ਬੰਦਰ। ਪਵਿੱਤ੍ਰ ਜਲ ਨਿਰਨਾ। ਆਗਰੇ ਪੁੱਜਣਾ]।

ਦੋਹਰਾ ॥ ਤੇਗ਼ ਬਹਾਦਰ ਸਤਿਗੁਰੂ ਜਿਸ ਥਲ ਕਿਯ ਸਸਕਾਰ। ਬਿਦਤਾਯੋ ਮੰਦਿਰ ਬਨਨੋਂ ਸੁੰਦਰ ਅਨਿਕ ਪ੍ਰਕਾਰ ॥੧॥ ਚੌਪਈ ॥ ਪਿਤ ਸਥਾਨ ਬਿਦਤਾਇ ਸੁਨਾਯੋ*। ਸਤਿਸੰਗਤਿ ਕੋ ਜੋੜ ਕਰਾਯੋ। ਸੁੰਦਰੀ ਕਰੀ ਟਿਕਾਵਨ ਪੁਰਿ ਮੈਂ†। ਆਪ ਅਰੋਹਨਿ ਬਾਂਛਤਿ ਉਰ ਮੈਂ ॥੨॥ਸਭਿਹਿਨਿ ਕੋ ਨਿਜ ਗਵਨ ਸੁਨਾਵਾ। ਗਨ ਸਿੱਖਨਿ ਕੋ ਮੇਲ ਸੁਹਾਵਾ।ਅਨਿਕ ਅਕੋਰਨ ਧਰਿ ਕਰ ਜੋਰੇ। ਕਦਮ ਪਦਮ ਸੁਖ ਸਦਮ[2] ਨਿਹੋਰੇ ॥ ੩ ॥ ਜਥਾ ਭਾਵਨਾ ਧਰਿ ਅਵਿਲੋਕੇ। ਤਥਾ ਸਭਿਨਿ ਲਖਿ ਲਖਿ ਦ੍ਰਿਗ ਰੋਕੇ। ਜਨੁ

[1]ਇਕੱਠੇਕੀਤੇਸ੍ਰਾ[2]ਸੁਖ ਦੇ ਘਰ ਚਰਨਕਵਲ। *ਪਾ:–ਬਨਾਯੋ। †ਇਥੇ ਹੁਣ ਤਕ ਗੁਰਦੁਆਰਾ ਹੈ।

ਸੂਰਜ ਦਿਸ਼ਿ ਗਨ ਅਰਬਿੰਦੂ। ਕਿਧੌਂ ਚਕੋਰਨ ਚਿਤਵਨੋ ਇੰਦੂ ॥ ੪ ॥
ਕਰੁਨਾ ਭਰੇ ਕਟਾਛ ਛਬੀਲੇ। ਸਭਿ ਪਰ ਡਾਰਤਿ ਦ੍ਰਿਸ਼ਟਿ ਰਸੀਲੇ।
ਸਨਧਬੱਧ ਹੁਇ ਪ੍ਰਭੂ ਬਿਰਾਜੇ। ਬਸਤ੍ਰ ਸ਼ਸਤ੍ਰ ਨਾਨਾ ਬਿਧਿ ਸਾਜੇ ॥ ੫ ॥
ਖੁਸ਼ੀ ਕਰੀ ਸਭਿ ਕੋ ਤਬਿ ਨਾਥ। ਕਰ ਜੋਰਹਿਂ ਧਾਰਹਿਂ ਪਗ ਮਾਥ। ਹਿਤ
ਅਰੋਹਿਬੇ ਹਯ ਅਨਵਾਧੋ। ਹੇਰਿ ਸੁੰਦਰੀ ਸੀਸ ਨਿਵਾਧੋ ॥ ੬ ॥ ਬਿਛਰਨ
ਸਮੋਂ ਰੂਪ ਜਸ ਬੇਸੁ। ਰਿਦੈ ਧਰਨੋ ਤਸ ਕੰਤ ਹਮੇਸ਼ੁ। ਦੇ ਧੀਰਜ ਸਭਿ ਕੋ
ਇਕ ਬਾਰ। ਪਗ ਰਕਾਬ ਧਰਿ ਭੇ ਅਸਵਾਰ ॥ ੭॥ ਸਹਿਤ ਖਾਲਸੇ ਮਾਰਗ
ਚਲੇ। ਕਰਿ ਪੁਰਿ ਜਨ ਗਨ ਕੋ ਤਹਿਂ ਖਲੇ। ਸਾਹਿਬਦੇਵੀ ਸੰਗ ਸਿਧਾਈ॥
ਰਹੀ ਸੁੰਦਰੀ ਆਇਸੁ ਪਾਈ ॥ ੮ ॥ ਪੰਥ ਉਲੰਘਿ ਕਿਤਿਕ ਪ੍ਰਭੂ ਗਏ।
ਹੇਰਿ ਸੁ ਥਲ ਡੇਰਾ ਪੁਨ ਕਏ। ਤੀਨ ਦਿਵਸ ਕਰਿ ਮਜਲ ਸੁਖਾਰੀ।
ਜਾਇ ਪਹੁਚੇ ਤਹਿਂ ਅਘਹਾਰੀ[1] ॥ ੯ ॥ ਪੰਚ ਕੋਸ ਮਥਰਾ ਜਬਿ ਰਹੀ।
ਸਿਵਰ ਕਰਾਇ ਦੀਨਿ ਪ੍ਰਭੁ ਤਹੀਂ। ਨਿਸ ਬਿਸਰਾਮੇ ਖਾਨ ਰੁ ਪਾਨਾ।
ਸੁਪਤਿ ਜਥਾ ਸੁਖ ਕ੍ਰਿਪਾਨਿਧਾਨਾ॥੧੦॥ ਭਈ ਪ੍ਰਾਤਿ ਕਰਿ ਸੌਚ ਸ਼ਨਾਨੇ।
ਹਯ ਅਰੋਹ ਕਰਿ ਪ੍ਰਭੂ ਪਧਾਨੇ। ਪਹੁੰਚੇ ਮਥਰਾ ਪੁਰੀ ਨਿਹਾਰੀ। ਜਹਿਂ
ਬਿਲਾਸ ਕੀਨਸਿ ਗਿਰਧਾਰੀ[2] ॥ ੧੧ ॥ ਸੂਰਜਕੁੰਡ ਕੀਧੋ ਸਭਿ ਡੇਰਾ।
ਸੁੰਦਰ ਤਟ ਜਮਨਾ ਜਲ ਹੇਰਾ। ਸ਼ਨਾਮ ਸਲੋਨੋ ਰੂਪ ਸੁਧਰਿਕੈ। ਬਿਲਸੋ
ਜਹਿਂ ਕਹਿਂ ਥਿਰਿਕੈ ਫਿਰਿਕੈ ॥ ੧੨॥ ਸੋ ਸਭਿ ਦੇਖਤਿ ਨਾਨਾ ਥਲ ਕੋ।
ਕਰੇ ਸੰਘਾਰ ਦੁਸ਼ਟ ਦਲ ਥਲ ਕੋ। ਸੂਰਜ ਸੁਤਾ[3] ਪਾਰ ਗੁਰ ਗਏ।ਗੋਕਲ
ਲੋਕ ਬਿਲੋਕਤਿ ਭਏ ॥ ੧੩ ॥ ਜਿਸ ਥਲ ਹੁਤੀ ਪੂਤਨਾ ਪਾਪਨ।
ਤ੍ਰਿਣਾਵਰਤ[4] ਖਲ ਕੀਨਸਿ ਖਾਪਨ। ਦੁਸ਼ਟ ਬਕਾਸੁਰ[5] ਬਲੀ ਬਿਦਾਰਨੋ।
ਨਾਸ਼ ਅਘਾਸੁਰ[6] ਕੋ ਕਰਿ ਡਾਰਨੋ ॥ ੧੪॥ ਬਿੰਦ੍ਰਾਬਨ ਅ ਵਲੋਕਨੋ ਨਾਥ।
ਜਹਿਂ ਖੇਲੇ ਗੋਪੀ ਗਨ ਸਾਥ। ਕੇਲ ਰਾਸ ਮੰਡਲ ਜਹਿਂ ਕਰੇ। ਕਮਲਾਸਨ

---

[1]ਪਾਪਾਂ ਦੇ ਦੂਰ ਕਰਨੇ ਵਾਲੇ। [2]ਕ੍ਰਿਸ਼ਨ ਜੀ ਨੇ। [3]ਜਮਨਾ। [4]ਨਾਮ ਇਕ ਦੈਂਤ ਦਾ ਜੋ ਵਾਉ ਵਰੋਲਾ ਬਣਕੇ ਕ੍ਰਿਸ਼ਨ ਜੀ ਨੂੰ ਉਡਾ ਲੈ ਜਾਣ ਵਾਸਤੇ ਗਿਆ ਸੀ, ਕ੍ਰਿਸ਼ਨ ਜੀ ਨੇ ਉਸ ਨੂੰ ਮਾਰ ਦਿਤਾ ਸੀ। [5]ਨਾਮ ਦੈਂਤ ਜਿਸ ਨੂੰ ਵਕ ਰੂਪ ਵਿਚ ਕ੍ਰਿਸ਼ਨ ਜੀ ਨੇ ਬਿਨੈ ਕੀਤਾ ਸੀ। [6]ਬਕਾਸੁਰ ਦਾ ਨਿੱਕਾ ਭਿਰਾਉ। ਕੰਸ ਦੇ ਕਹੇ ਇਸ ਨੇ ਸੱਪ ਬਣਕੇ ਆਪਣਾ ਮੂੰਹ ਵੱਡਾ ਕਰਕੇ ਕ੍ਰਿਸ਼ਨ ਜੀ ਨੂੰ ਸਾਥੀਆਂ ਸਣੇ ਅੰਦਰ ਲੰਘਾ ਲਿਆ, ਪਰ ਕ੍ਰਿਸ਼ਨ ਜੀ ਨੇ ਅੰਦਰ ਵੜਕੇ ਆਪਣਾ ਸਰੀਰ ਵਧਾਕੇ ਰਾਖਸ਼ ਦਾ ਪੇਟ ਪਾੜ ਘੱਤਿਆ ਸੀ।

ਬਛਰੇ ਗਨ ਹਰੇ[1] ॥੧੫॥ ਜਹਾਂ ਗੁਵਰਧਨ[2] ਕਰ ਪਰ ਧਾਰਜੋ। ਜਹਿ ਸੁਰ-ਪਤਿ ਕੋ ਮਾਨ ਨਿਵਾਰਜੋ। ਕਾਲੀ ਤਾਲ ਬਿਲੋਕਜੋ ਜਾਇ। ਚਢਿ ਕਦੰਬ[3] ਪਰ ਕੂਦੇ ਧਾਇ ॥ ੧੬ ॥ ਕੁੰਜ ਗਲੀਨ ਖੇਲ ਜਹਿ ਕਰੇ। ਜਹਿ ਗੋਪੀ ਗਨ ਕੇ ਪਟ ਹਰੇ। ਜਹਿ ਧੇਨਕ[4] ਅਰੁ ਕੇਸੀ[5] ਮਾਰੇ। ਇੱਤਯਾਦਿਕ ਫਿਰਿ ਥਾਨ ਨਿਹਾਰੇ ॥ ੧੭ ॥ ਕ੍ਰਿਸ਼ਨ ਰੂਪ ਧਰਿ ਖਿਲੇ ਘਨੇਰੇ। ਗੁਰੂ ਰੂਪ ਧਰਿ ਸੋ ਫਿਰ ਹੇਰੇ। ਜਮਨਾ ਕੋ ਉਲੰਘਿ ਪੁਨ ਆਏ। ਜਹਿ ਧੁਬੀਆ ਹਤਿ ਸੋ ਦਰਸਾਏ[6]॥੧੮॥ ਮਿਲੀ ਕੁਬਰੀ ਕੂਬ ਸੁਧਾਰਾ[7]। ਬਹੁਰ ਧਨੁਖ ਤੋਰਜੋ ਧਰ ਡਾਰਾ। ਕੁੰਚਰ ਖੂਨੀ ਦੰਤ ਉਖਾਰੇ। ਮੱਲ ਚੰਛੂਰ[8] ਮੁਸ਼ਟ ਜਹਿ ਮਾਰੇ ॥ ੧੯ ॥ ਕੰਸ ਦਮਦਮਾ ਬਹੁਰ ਨਿਹਾਰਾ। ਪਕਰਿ ਕੇਸ ਤੇ ਜਹਾਂ ਪਛਾਰਾ। ਪੁਨ ਬਿਸਰਾਂਤ[9] ਘਾਤ ਪਰ ਆਏ। ਦਿਧੋ ਦਾਨ ਦਿਜ ਤਹਿ ਸਮੁਦਾਏ ॥ ੨੦॥ਸੂਰਜ ਤਨੁਜਾ ਤਟ[10] ਸ਼ੁਭ ਹੇਰਾ।ਕਰਤਿ ਭਏਸਤਿਗੁਰ ਤਹਿ ਡੇਰਾ। ਸ਼ਰਧਿ ਟਿਕ ਗਏ ਲੋਕ ਸਮੁਦਾਏ। ਪਲਵੰਗਮ[11] ਗਨ ਕੂਦਤਿ ਆਏ ॥ ੨੧ ॥ ਇਤ ਉਤ ਬਿਚਰਤਿ ਚਪਲ ਬਿਸਾਲਾ। ਲਾਂਗੁਲ ਬੰਕ ਉਤੈਗਹਿ ਜਾਲਾ। ਏਕ ਸਿੰਘ ਕੀ ਸਿਪਰ ਧਰੀ ਹੈ। ਬੰਦਰ ਪਹੁੰਚਿ ਸੁ ਗ੍ਰਹਿਣ ਕਰੀ ਹੈ॥੨੨॥ਲੈ ਕਰਿ ਚਢਜੋ ਤਰੋਵਰਧਾਇ।ਤੁਪਕਸਿੰਘ ਭਬਿ ਲਈ ਰਿਸਾਇ। ਲਗਜੋ ਪ੍ਰਹਾਰਨ ਧਰਿ ਕਰਿ ਹਾਥ। ਬਰਜਨ ਕਰਜੋ ਤਬਹਿ ਗੁਰ ਨਾਥ ॥ ੨੩ ॥ ਜਜੋਂ ਜਜੋਂ ਤਰੁ ਪਰ ਤੇ ਤਰੁ ਆਨ[12]। ਧਰੇ ਫਾਲ ਕੂਦਤਿ ਬਲ ਠਾਨਿ। ਤਜੋਂ ਤਜੋਂ ਸ਼੍ਰੀ ਪ੍ਰਭੁ ਬਹੁ ਬਿਕਸਾਵੈਂ। ਪੁਨ ਤਿਸ ਪੀਛੇ ਅਪਰ

---

[1]ਬ੍ਰਹਮਾ ਨੇ ਪ੍ਰੀਖਯਾ ਹਿਤ ਬਛਰੇ ਚੁਰਾ ਲੀਤੇ ਸਨ ਤੇ ਕ੍ਰਿਸ਼ਨ ਜੀ ਨੇ ਆਪ ਰਚ ਲਏ ਸਨ। [2]ਇੰਦ੍ਰਾਬਨ ਤੋਂ ਚੌਦਾਂ ਪੰਦਰਾਂ ਕੋਹ ਤੇ ਇਕ ਪਰਬਤ ਹੈ, ਕਹਿੰਦੇ ਹਨ ਇਸ ਨੂੰ ਕ੍ਰਿਸ਼ਨ ਜੀ ਨੇ ਉਂਗਲੀ ਤੇ ਚਾ ਲਿਆ ਤੇ ਛਤਰੀ ਵਾਂਙੂ ਇਸ ਦੀ ਰਖਯਾ ਕੀਤੀ, ਜਦੋਂ ਇੰਦਰ ਬਰਖਾ ਨਾਲ ਤਬਾਹ ਕਰਨਾ ਚਾਹੁੰਦਾ ਸੀ। [3]ਇਕ ਪ੍ਰਕਾਰ ਦਾ ਬ੍ਰਿੱਛ। [4]ਇਕ ਦਾਨਵ ਜਿਸ ਨੂੰ ਗਧੈਆ ਚਾਰਨ ਗਏ ਭਰਾ ਬ੍ਰਿੱਛਾਂ ਦੇ ਬਨ ਵਿਚ ਕ੍ਰਿਸ਼ਨ ਜੀ ਤੇ ਬਲਰਾਮ ਨੇ ਮਾਰਿਆ। [5]ਇਕ ਰਾਖਸ਼ ਜੋ ਘੋੜੇ ਦੇ ਰੂਪ ਵਿਚ ਮਾਰਨ ਆਇਆ ਸੀ ਪਰ ਕ੍ਰਿਸ਼ਨ ਜੀ ਨੇ ਮੂੰਹ ਵਿਚ ਬਾਂਹ ਦੇਕੇ ਇਸ ਨੂੰ ਮਾਰ ਦਿਤਾ। [6]ਕੰਸ ਨੂੰ ਮਾਰਨ ਗਿਆਂ ਰਾਹ ਵਿਚ ਕੰਸ ਦਾ ਧੋਬੀ ਮਿਲਿਆ ਜਿਸ ਤੋਂ ਕੰਸ ਦੇ ਕਪੜੇ ਖੋਹਕੇ ਉਸ ਨੂੰ ਮਾਰਕੇ ਭਜਾ ਦਿਤਾ ਸੀ। [7]ਕੰਸ ਦੀ ਇਕ ਦਾਸੀ, ਜਿਸ ਦਾ ਕੁੱਬ ਕ੍ਰਿਸ਼ਨ ਜੀ ਨੇ ਠੀਕ ਕਰ ਦਿਤਾ ਸੀ। [8]ਕੰਸ ਦਾ ਇਕ ਪਹਿਲਵਾਨ ਜੋ ਕ੍ਰਿਸ਼ਨ ਨੇ ਮਾਰਿਆ। [9]ਜਿੱਥੇ ਕੰਸ ਨੂੰ ਮਾਰਕੇ ਬੈਠੇ ਸੀ ਉਸ ਥਾਂ ਦਾ ਨਾਮ। [10]ਜਮਨਾ ਦਾ ਕਿਨਾਰਾ। [11]ਬਾਂਦਰ। [12]ਇਕ ਬ੍ਰਿੱਛ ਤੋਂ ਹੋਰ ਬ੍ਰਿੱਛ ਤੇ।

ਸਿਧਾਵੈਂ ॥ ੨੪ ॥ ਤਬਿ ਸਤਿਗੁਰ ਪਕਵਾਨ ਅਨਾਯੋ। ਮੋਦਿਕ ਆਦਿ ਜਿਤਿਕ ਮਨ ਭਾਯੋ। ਸਭਿ ਕੀਸਨਿ ਕੋ ਅੱਗੂ[1] ਪੁਵਾਯੋ।ਮਿਲੇ ਸੈਂਕਰੋ ਤਤ-ਛਿਨ ਖਾਯੋ॥੨੫॥ਕੋ ਚੀਕਤਿ, ਹੈਂ ਘੁਰਕਤਿ ਕੋਈ। ਆਪਸ ਬਿਖੈ ਭਿਰਤ ਕਪਿ ਤੋਈ। ਦੰਛ ਨਿਕਾਸਹਿ ਸ਼ੌਨ ਦਖਾਵੈ[2]।ਲੋਚਨ ਕ੍ਰੂਰ ਕਰਹਿੰ ਦਿਖ-ਰਾਵੈਂ ॥੨੬॥ ਸਭਿ ਪਕਵਾਨ ਖਾਇ ਤਤਕਾਲ।ਭਏ ਬੈਂਟੋਰਨ ਕਪਿ ਕ੍ਰੂਲ ਜਾਲਾ[3]।ਤਬਹਿ ਸਿੰਘ ਨੇ ਪ੍ਰਭੂ ਸੋਂ ਕਹਯੋ। 'ਸਿਪਰ ਨ ਤਜੀ ਹਾਥ ਦਿਢ ਗਹਯੋ ॥ ੨੭ ॥ ਦੈ ਹੌਂ ਤ੍ਰਾਸ ਕਿ ਤੁਪਕ ਪ੍ਰਹਾਰ। ਬਹੁਰ ਧਾਇ ਕਰਿ ਲੈ ਹੌਂ ਛਾਰ। ਨਤੁ ਗਾਢੀ ਗਹਿ ਕੂਦ ਪਲਾਵਤਿ। ਇਕ ਤਰੁ ਤਜਿ ਦੂਸਰ ਪਰ ਜਾਵਤਿ' ॥ ੨੮ ॥ ਸੁਨਿ ਪ੍ਰਭੁ ਬਰਜਯੋ ਤੁਪਕ ਪ੍ਰਹਾਰਨਿ।ਆਪ ਬੋਲ ਦੈ ਕਰਯੋ ਹਕਾਰਨ। ਸ਼ੁਨਿ ਪਿਖਿ ਕੈ ਪਲਵੈਗਮ ਆਯੋ। ਮੋਦਕ ਕਰ ਪਰ ਤੇ ਬਿਰਮਾਯੋ[4] ॥ ੨੯ ॥ ਸਿਪਰ ਧਰੀ ਸਤਿਗੁਰ ਕੇ ਆਗਾ। ਬੈਠਯੋ ਨਿਕਟ ਹੋਹਿ ਡਰ ਭਾਗਾ। ਸਾਹਿਬ ਫੇਰਯੋ ਸਿਰ ਪਰ ਹਾਥ। ਪੁਨ ਹੁਇ ਨਿਕਟ ਨਿਵਾਯਹੁ ਮਾਥ ॥ ੩੦ ॥ ਪੁਨ ਮੋਦਕ ਧਰਿ ਦੀਨਸਿ ਆਗਾ। ਲੈ ਕਰਿ ਸ਼ੀਘ੍ਰ ਛਾਂਦਤੋਂ ਭਾਗਾ। ਸਿਪਰ ਸਿੰਘ ਨੇ ਸੋ ਗਹਿ ਲਈ। ਸਭਿਨਿ ਬਿਲੋਕਿ ਸੁਰੋਤੀ ਕਈ ॥ ੩੧ ॥ ਨਿਜ ਨਿਜ ਵਸਤੁ ਸੰਭਾਰਨਿ ਕੀਨਿ। ਨਹੀਂ ਸਮੀਪ ਆਇਬੇ ਦੀਨ। ਖਾਨ ਪਾਨ ਕਰਿ ਨਿਸਾ ਮਝਾਰਾ। ਸੌਚ ਸ਼ਨਾਨੋ ਪੁਨ ਭੁਨਸਾਰਾ ॥ ੩੨ ॥ ਕੂਚ ਕਰਯੋ ਹੈ ਕਰਿ ਸਵਧਾਨੇ। ਨਿਸ ਬਿਸ-ਰਾਮੇ ਦਿਵਸ ਪਯਾਨੇ। ਗਮਨਹਿੰ ਮਾਰਗ ਪ੍ਰਭੂ ਹ ਸ਼ਾਚਵੈ ਖਾਲਸਾ ਸੰਗ ਅਸ਼ੇਸ਼ ॥੩੩॥ ਇਕ ਦਿਨ ਚਲੇ ਜਾਹਿੰ ਗੁਰ ਮਾਰਗ।ਲਗੀ ਪ੍ਯਾਸ ਬੂਝਨੋ ਤੁਰਿ ਬਾਰਗ[5]।[6]ਗ੍ਰਾਮ ਹਿੰਦੂਅਨਿ ਦਿਜ ਗ੍ਰਿਹ ਰਹੀ।ਸੁੰਦਰ ਬਾਰਿ ਤਿਨਹੁੰ ਕੇ ਅਹੈ' ॥ ੩੪ ॥ ਤੁਰਿ ਇਕ ਸਿੰਘ ਤੁਰੰਗ ਧਵਾਇ। ਖੋਜਯੋ ਜਲ ਸੀਤਲ ਕਹੁ ਲਜਾਇ। ਆਨਿ ਮਿਲਯੋ ਸਤਿਗੁਰੂ ਅਗਾਰੀ। ਬੂਝਯੋ 'ਕਿਸ ਕੇ ਗ੍ਰਿਹ ਕੋ ਬਾਰੀ?'॥੩੫॥ਹਾਥ ਜੋਰਿ ਕਰਿ ਸਿੰਘ ਬਤਾਯੋ।'ਇਕ ਦਿਜਨੀ ਕੇ ਗ੍ਰਿਹ ਤੇ ਲਜਾਯੋ। ਤਨੁਜਾ ਤਨੁਜ ਨ ਬਾਲਕ ਕੋਈ। ਯਾਂਤੇ ਸੁਚਿ ਏਕਲ ਰਹਿ ਸੋਈ' ॥ ੩੬ ॥ ਸੁਨਿ ਕਰਿ ਕਰ ਤੇ ਭਰਯੋ ਕਟੋਰਾ। ਗੋਰਿ

---

[1] ਬਾਂਦਰਾਂ ਦੇ ਅੱਗੇ। [2] ਕੰਨ ਸੰਕੋਚਦੇ ਹਨ। [3] ਬਾਂਦਰਾਂ ਦੀ ਜਾਤ ਦੇ ਸਾਰੇ। [4] ਹੱਥ ਉਤੇ ਪਏ ਲੱਡੂ ਨੂੰ (ਦੇਖਕੇ) ਭਰਮ ਗਿਆ। [5] ਜਲ ਦੀ ਥਾਂ [ਬਾਰਿ=ਪਾਣੀ। ਗ=ਥਾਂ]। [6] ਕਿਸੇ ਨੇ ਦੱਸਿਆ ਕਿ.....।

ਦੀਨਿ ਭੂਰਨ ਧਰਿ ਓਗਾਦਯਾ ਸਿੰਧੁ ਬੋਲੇ ਜਲ ਡਾਰਿ। 'ਤਿਸ ਕੋ ਗ੍ਰਿਹ ਕੋ ਸੁੱਧ ਨ ਬਾਰਿ ॥ ੩੭ ॥ ਏਕਲ ਕਹਾਂ ਸੋਚਤਾ ਧਰਨੀ। ਬਹੁਤੇ ਬਾਲ ਤਹਾਂ ਸੁਧਿ ਬਰਨੀ'। ਭਗਤਿ ਸ਼ੁੱਧ ਨਹਿੰ, ਸੁੱਧ ਆਚਾਰ[2]। ਬਹੁਤੇ ਗ੍ਰਿਹਸਥੀ ਸੁੱਧ ਸੁ ਕਾਰਿ[3] ॥੩੮॥ ਸਦਨ ਸ਼ੁੱਧ ਗ੍ਰਿਹਸਤੀ ਜਹਿੰ ਬਹੁਤੇ। ਏਕਲ ਘਰ ਧ੍ਰਿਗ ਦੇਵ ਨ ਭੁਗਤੇ[4]। ਗ੍ਰਿਹਸਤੀ ਸੁਤ ਬਿਨ ਸੂਪਤਿ ਹੋਇ। ਆਗੈ ਭਾਗ ਨ ਦੈ ਹੈ ਕੋਇ ॥੩੯॥ ਦੋਹਰਾ ॥ਸਾਧੂ ਏਕਾਕੀ ਭਲਾ, ਸੁੱਧ ਦੇਹ, ਮਨ ਸੁੱਧ। ਗ੍ਰੋਹੀ ਬਹੁਤੇ ਸ਼ੁੱਧ ਘਰ ਸੁਚਿ ਤਨ ਮਨ ਔ ਬੁੱਧਿ[5] ॥ ੪੦ ॥ ਚੌਪਈ ॥ ਇਮ ਕਹਿ ਅਗਲੇ ਗ੍ਰਾਮ ਸਿਧਾਰੇ। ਹੇਰਿ ਕੂਪ ਤੇ ਨੀਰ ਨਿਕਾਰੇ। ਧਰਨੋ ਕਟੋਰਾ ਪੀ ਤ੍ਰਿਪਤਾਏ। ਨਗਰ ਆਗਰੇ ਸਮੁਖ ਸਿਧਾਏ ॥ ੪੧ ॥ ਪੰਥ ਉਲੰਘਿ ਗਏ ਬਹੁਤੇਰਾ। ਜੋਜਨ ਚਲਨ ਰਹਜੋ ਲਖਿ ਨੇਰਾ। ਡੇਰਾ ਕਰਜੋ ਥਾਨ ਸੁਠ ਹੇਰਾ। ਤ੍ਰਿਣ ਦਾਨਾ ਅਨਵਾਇ ਘਨੇਰਾ ॥੪੨॥ ਸੁਪਤਿ ਜਥਾ-ਸੁਖ ਰਾਤਿ ਬਿਤਾਈ। ਨਗਰ ਆਗਰੇ ਸੁਧਿ ਚਲਿ ਆਈ। 'ਜਗਤ ਗੁਰੂ ਭਗਵਾਨ ਛਬੀਲਾ। ਦਾਸਨ ਕੋ ਸੁਖਦਾਨ ਹਠੀਲਾ ॥ ੪੩ ॥ ਕ੍ਰਿਪਾ ਕਰਤਿ ਸੋ ਅਬਿ ਚਲਿ ਆਏ। ਚਤੁਰ ਕੋਸ ਪਰ ਸਿਵਰ ਲਗਾਏ'। ਮਹਿਮਾ ਜਾਨਤਿ ਜੌਨ ਬਿਸਾਲਾ। ਸੁਨਿ ਅਨੰਦ ਹੋਏ ਤਤਕਾਲਾ॥੪੪॥ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਆਗਰੇ ਆਗਮਨ' ਪ੍ਰਸੰਗ ਬਰਨਨੰ ਨਾਮ ਪੰਚ ਚੱਤ੍ਵਾਰਿੰਸਤੀ ਅੰਸੂ॥੪੫॥ ੪੬. [ਆਗਰੇ ਖਾਨਖਾਨਾ ਨੂੰ ਸੁਖੀ ਕੀਤਾ। ਸ਼ਾਹ ਨਾਲ ਮੇਲ]।

ਦੋਹਰਾ ॥ਬਾਗ ਅਜਾਇਬ ਕੇ ਬਿਖੈ ਉਤਰਿ ਕੀਨਿ ਬਿਸ੍ਰਾਮ। ਨਿਸ ਬਿਤਾਇ ਕਰਿ ਤਯਾਰ ਭੇ ਚਲਨ ਆਗਰੇ ਧਾਮ ॥ ੧ ॥ ਚੌਪਈ ॥ ਹਯ ਅਰੋਹਿ ਕਰਿ ਸਤਿਗੁਰ ਚਾਲੇ। ਦੇਖਜੋ ਪੁਰਿ ਢਿਗ ਬਾਗ਼ ਬਿਸਾਲੇ। ਉਤਰਿ ਤੁਰੰਗਮ ਦੀਏ ਲਗਾਇ। ਥਿਰ ਭੇ ਕੁਛ ਅਰਾਮ ਕੋ ਪਾਇ ॥ ੨ ॥ ਹੁਤੋ ਖਾਨ ਖਾਨਾ ਇਕ ਖਾਨ[6]। ਭ੍ਰਾਤ ਨ ਅਕਬਰ ਕੋ, ਇਹ ਆਨ[7]। ਗੁਰ ਘਰ ਕੀ ਮਹਿਮਾ ਕੁਛ ਜਾਨੇ। ਗੁਰ ਆਗਵਨ ਸੁਨਜੋਂ ਤਿਸ ਕਾਨੇ ॥ ੩ ॥ ਨਿਜ ਸਮੀਪ ਤੇ

---

[1]ਓਥੇ ਸੁੱਚਾ ਪਾਣੀ ਹੋਊ। [2]ਨਾ ਉਸਦੀ ਭਗਤੀ ਸ਼ੁੱਧ ਹੈ ਨਾ ਆਚਾਰ ਸ਼ੁੱਧ ਹੈ। [3]ਜਿਸ ਗ੍ਰਿਹਸਤੀ ਦੇ ਬਹੁਤੇ (ਬਾਲ) ਹੋਣ ਉਸਦਾ ਜਲ ਸ਼ੁੱਧ ਹੈ। [4]ਇਕਲੇ ਘਰ ਨੂੰ ਧਿਕਾਰ (ਜਿਸ ਦਾ ਅੰਨ) ਦੇਵਤੇ ਭੀ ਨਹੀਂ ਖਾਂਦੇ। [5]ਗ੍ਰਿਹਸਤੀ ਦਾ ਘਰ ਸ਼ੁੱਧ ਤਾਂ ਹੈ ਜੇ ਬਹੁਤੇ ਹੋਣ, ਉਸਦਾ ਤਨ ਮਨ ਬੁੱਧੀ ਸੁੱਚੇ ਹਨ। [6]ਖਾਨ ਖਾਨਾ ਨਾਮ ਦਾ ਇਕ ਖਾਨ ਸੀ। [7]ਅਕਬਰ ਦਾ ਭਰਾ ਨਹੀਂ ਸੀ, ਇਹ ਹੋਰ (ਖਾਨਖਾਨਾ) ਸੀ। ਇਸਦਾ ਨਾਮ ਮੁਨਇਮ ਖਾਂ ਦੱਸਦੇ ਹਨ ਜੋ ਬਹਾਦਰਸ਼ਾਹ ਦਾ ਵਜ਼ੀਰ ਭੀ ਹੋ ਗਿਆ ਸੀ।

ਲੋਕ ਪਠਾਏ। ਪ੍ਰਭੁ ਢਿਗ ਪਹੁੰਚੇ ਬਿਨੈ ਸੁਨਾਏ। 'ਕਹਯੋ ਖਾਨ ਖਾਨਾ ਕਰ ਜੋਰਿ।—ਦੀਜੈ ਦਰਸ ਆਇ ਤ੍ਵ ਓਰ—॥ ੪ ॥ ਛੋਰੇ ਸਹਿਤ ਅਵਾਹਨ ਕਰੇ। ਚਢੀਅਹਿ ਪ੍ਰਭੁ ! ਸੁਖ ਬਹੁ ਉਤ ਥਿਰੇ'।ਕਰਹੁ ਅਰਾਮ ਤਹਾਂ ਚਲਿ ਘਨੇ—।ਇੱਤ੍ਯਾਦਿਕ ਤੁਮ ਸੋਂ ਬਚ ਭਨੇ'॥੫॥ ਸ਼੍ਰੀ ਗੁਰ ਸੁਨਿ ਕਰਿ ਭੇ ਅਸਵਾਰ।ਸਿੰਘ ਸੰਗ ਸਭਿ ਸ਼ਸਤ੍ਰਨਿ ਧਾਰਿ। ਲਸ਼ਕਰ ਬਾਦਸ਼ਾਹੁ ਬਹੁ-ਤੇਰਾ। ਛਹਰਾ* ਬਾਗ ਅਜਬ ਇਕ ਹੇਰਾ ॥ ੬ ॥ ਭਏ ਪ੍ਰਵੇਸ਼ ਤਿਸੀ ਮਹਿ ਜਾਇ। ਹੁਤੋ ਖਾਨ ਖਾਨਾ ਤਿਸ ਥਾਇਂ। ਸੁਨਜੋ ਕਾਨ ਤਿਨ ਗੁਰ ਆਗਵਨੂ। ਚਲਜੋ ਤੁਰਤ ਆਗੇ ਤਜਿ ਭਵਨੂ ॥ ੭ ॥ ਪਗ ਪੰਕਜ ਪਰਸੇ ਤਬਿ ਜਾਇ। ਬਿਨਤੀ ਬੋਲਜੋ ਸੀਸ ਟਿਕਾਇ। 'ਜਾਨਿ ਆਪਨੋ ਦਰਸ਼ਨ ਦੀਨ। ਕ੍ਰਿਪਾ ਧਾਰਿ ਸੁ ਕ੍ਰਿਤਾਰਥ ਕੀਨ' ॥ ੮ ॥ ਨਿਜ ਕਰ ਤੇ ਗੁਰ ਥਾਪੀ ਦਈ।ਖੁਸ਼ੀ ਅਧਿਕ ਤਿਸ ਪਰ ਗੁਰ ਕਈ।ਹਾਥ ਜੋਰਿ ਤਬਿਬਿਨੈ ਬਖਾਨੀ। 'ਅਸ ਸਰੀਰ ਮਹਿਂ ਬ੍ਰਿਥਾ ਮਹਾਨੀ ॥ ੯ ॥ ਰਾਵਰ ਕੀ ਕਰੁਨਾ ਤੇ ਜਾਇ। ਰਹੌਂ ਪ੍ਰਤੀਖਤ ਮੈਂ ਚਿਤ ਲਾਇ'। ਸੁਨਿ ਗੁਰ ਕਹਯੋ ਨ ਅਬਿ ਇਹ ਰਹੈ। ਹਮ ਸੋਂ ਮਿਲਨਿ ਅੰਤ ਇਹ ਅਹੈ॥ ੧੦ ॥ ਨਿਤ ਪ੍ਰਤਿ ਦੇਹੁ ਛੁਧਨਿ ਆਹਾਰ। ਬਚ ਦੁਰਾਇ ਕਰਿ ਇਕ ਦੀਨਾਰ। ਜਾਂਤੇ ਬਿਦਤਹਿ ਅਧਿਕ ਜਹਾਨ। ਚਲਹਿ ਕਹਾਨੀ ਏਵ ਮਹਾਨ ॥ ੧੧ ॥—ਸਾਧੁ ਸਾਧੁ ਸਾਧੁ ਖਨ ਖਾਨਾ।ਤੇਰੇ ਖਾਨੇ ਬਿਖੈ ਬੁਲਾਨਾ†—'। ਇਹ ਗੁਰਵਾਕ ਬਿਦਤ ਹੈ ਆਜ ਲੌ॥ ਪੁੰਨਾਤਮ ਕੋ ਜਸੁ ਰਹਿ ਜਬਿ ਲੌ॥ ੧੨ ॥ ਪੀਰ ਮਿਟੀ ਪਿਖਿ ਨਿਜ ਕੱਲ੍ਯਾਨ। ਪ੍ਰਭੁ ਕੋ ਆਦਰ ਕੀਨਿ ਮਹਾਨ। ਲਏ ਉਤਾਰ ਕੀਨਿ ਬਹੁ ਸੇਵਾ। ਜਿਸ ਤੇ ਭਏ ਪ੍ਰਸੰਨ ਗੁਰ ਦੇਵਾ ॥੧੩॥ ਤਿਸ ਤੇ ਬਦਾ ਹੋਇ ਥਲ ਔਰ। ਸਿਵਰ ਕਰਜੋ ਸੋਢੀ ਸਿਰਮੌਰ। ਖਾਨ ਪਾਨ ਹਿਤ ਸਭਿ ਕਿਛ ਲ੍ਯਾਏ।ਕਰਜੋ ਅਰਾਮ ਸਿੰਘ ਸਮੁਦਾਏ ॥੧੪॥ ਬਰਖਾ ਸਹਿਤ ਘਟਾ ਬਡਿ ਆਈ। ਪਰੈ ਨੀਰ ਧਰ ਪਰ ਅਧਿਕਾਈ। ਗੁਰ ਆਗਵਨ ਜਾਨਿ ਕਰਿ

---

[1]ਉਥਹ ਠਹਿਰਿਆਂ ਬਹੁਤ ਸੁਖ ਹੋਵੇਗਾ। [2]ਰਸਤੇ ਵਿਚ। [3]ਜਦ ਤਕ (ਪ੍ਰਿਥਵੀ ਤੇ) ਰਹੇਗਾ।

*ਪਾ:—ਗਹਰਾ। †ਬੁਤਕੀ, ਇਹ ਮੁਹਰ ਤੋਂ ਛੋਟੀ ਹੁੰਦੀ ਹੈ, ਪਥੇਰ ਵਿਚ ਰੂਸ ਆਦਿ ਵਲੋਂ ਆਉਂਦੀ ਤੇ ਅੱਗੇ ਵਿਕਦੀ ਸੀ, ਇਸ ਦੇ ਇਕ ਪਾਸੇ ਬੁੱਤ ਯਾ ਮੂਰਤ ਹੁੰਦੀ ਸੀ। ਪਿਛਲੇ ਸਮੇਂ ਇਨ੍ਹਾਂ ਦਾ ਬਹੁਤ ਵਰਤਾਰਾ ਸੀ ਤੇ ਹਮੇਲਾਂ ਵਿਚ ਗਹਿਣੇ ਦੀ ਸੂਰਤ ਵਿਚ ਪਹਿਨੀਆਂ ਜਾਂਦੀਆਂ ਸਨ। ਸਿੱਖਾਂ ਦੇ ਰਾਜ ਵੇਲੇ ਬੀ ਬੁਤਕੀਆਂ ਦੇ ਹਾਰ ਇਕ ਵੰਗਾ ਗਹਿਣਾ ਹੁੰਦਾ ਸੀ।

ਮਾਨੋ। ਇੰਦ੍ਰ ਕਰੈ ਛਿਰਕਾਵ ਮਹਾਨੋ ॥ ੧੫ ॥ ਇਸੀ ਪ੍ਰਕਾਰ ਭਈ ਭੁਨ-ਸਾਰਾ। ਸੁੰਦਰ ਤਰੁਵਰ ਬਾਗ ਨਿਹਾਰਾ। ਸਦਨ ਸੁਹਾਵਨ ਹੈ ਜਿਸ ਮਾਂਹੀ। ਸਿਵਰ ਉਚਿਤ ਜਾਨਤਿ ਭੇ ਤਾਂਹੀ ॥ ੧੬ ॥ ਤਿਸ ਮਹਿੰ ਤਤਛਿਨ ਉਤਰੇ ਜਾਇ।ਸਿੰਘ ਸੈਗ ਜੋਤਿਕ ਸਮੁਦਾਇਦੇ ਦੇ ਆਇਸੁ ਥਾਨ ਬਤਾਏ। ਜਥਾ ਜੋਗ ਕਹਿ ਕਹਿ ਉਤਰਾਏ॥੧੭॥ ਬੈਠਿ ਜਥੋਚਿਤ ਥਾਨ ਮਹਾਨੇ। ਉਤਰਿ ਖਾਲਸੇ ਸਭਿ ਸੁਖ ਠਾਨੇ। ਇਕ ਦੁਇ ਦਿਵਸ ਕਰੇ ਬਿਸਰਾਮੂ। ਕਿਤਿਕ ਆਨਿ ਦਰਸਹਿੰ ਸੁਖ ਧਾਮੂ ॥੧੮॥ ਸੁਧ ਤਬਿ ਸੁਨੀ ਬਹਾਦਰ ਸ਼ਾਹੂ। 'ਗੁਰ ਆਗਵਨ ਭਯੋ ਹਮ ਪਾਹੂ'। ਹਰਖਜੋ ਤਤਛਿਨ ਪਠਿ ਉਮਰਾਊ। ਆਇ[1] ਭੇਟ ਧਰਿ ਪਰਸੇ ਪਾਊ॥੧੯॥'ਪਾਤਿਸ਼ਾਹੁ ਨੇ ਮੋਹਿ ਪਠਾਵਾ। ਜਬਿ ਆਵਨ ਤੁਮਰੋ ਸੁਨਿ ਪਾਵਾ। ਦਰਸ਼ਨ ਰਾਵਰ ਕੋ ਅਭਿਲਾਖੇ। ਕਰਹੁ ਮੇਲ ਬਹੁ ਬਿਨਤੀ ਭਾਖੇ' ॥ ੨੦ ॥ ਸਭਿ ਸਿੰਘਨ ਪ੍ਰਤਿ ਹੁਕਮ ਉਚਾਰਾ। 'ਜ਼ੀਨ ਪਾਇ ਹਯ ਕੀਜਹਿ ਤਯਾਰਾ'। ਸੁਨਿ ਸਤਿਗੁਰ ਤੇ ਸ਼ਸਤ੍ਰ ਸਜਾਏ। ਅੱਸ੍ਵ ਅਰੂਢਿ ਹੋਇ ਢਿਗ ਆਏ ॥ ੨੧ ॥ ਸ਼੍ਰੀ ਪ੍ਰਭੁ ਬਸਤ੍ਰ ਸਜਾਯਹੁ ਜਾਮਾ। ਪਹਿਰਿ ਬਿਭੂਖਨ ਸਨ ਅਭਿਰਾਮਾ[2]।ਕਲਗ਼ੀ ਜਿਗਾ ਝੂਲਤੀ ਮਾਥੇ।ਮੁਕਤਾ ਹੀਰੇ ਚਮਕਤਿ ਸਾਥੇ ॥ ੨੨ ॥ ਖੜਗ ਗਾਤਰੇ ਸ਼ੁਭਤਿ ਬਿਸਾਲਾ। ਕਟ ਨਿਖੰਗ ਸਰ ਖਰ ਭਰਿ ਜਾਲਾ।ਉਪਰ ਕਸਜੋ ਦੁਕੂਲ ਸੁਹਾਵੈ। ਹਾਥ ਸਰਾ-ਸਨ ਬਹੁ ਛਬਿ ਪਾਵੈ॥ ੨੩ ॥ ਚਢਿ ਤੁਰੰਗ ਚਾਲੇ ਤਤਕਾਲਾ। ਸੈਗ ਖਾਲਸਾ ਸ਼ੋਭ ਬਿਸਾਲਾ। ਜਹਾਂ ਹੁਤੇ ਪਤਿਸ਼ਾਹੀ ਮੰਦਿਰ। ਗਨ ਸੁੰਦਰ ਕੇ ਏਠਜੋ ਅੰਦਰ ॥ ੨੪ ॥ ਸਿੰਘਨ ਪ੍ਰਤਿ ਪ੍ਰਭੁ ਹੁਕਮ ਬਖਾਨਾ। 'ਥਿਰੀਯਹਿ ਚਢੇ ਹਯਨਿ ਇਸ ਥਾਨਾ[3]'। ਸਾਹਿਬ ਸਿੰਘ ਸੈਗ ਲੇ ਸਾਹਿਬ।ਭਏ ਪ੍ਰਵੇਸ਼ ਬਿਲੋਕਿ ਅਜਾਇਬ[4] ॥ ੨੫ ॥ ਕੁਛ ਥੋਰੇ ਉਮਰਾਵਨ ਮਾਂਹੁ। ਬੈਠਜੋ ਹੁਤੋ ਬਹਾਦੁਰਸ਼ਾਹੁ। ਸੂਰਜ ਸਮ ਸਤਿਗੁਰ ਕੋ ਦੇਖਾ। ਕਮਲ ਬਿਲੋਚਨ ਖਿਰੇ ਵਿਸ਼ੇਖਾ ॥੨੬॥ ਉਠਿ ਕਰਿ ਤੁਰਤ ਸਮੀਪੀ ਆਯੋ। ਦੈ ਹਾਥਨ ਦੈ ਚਰਨ ਲਗਾਯੋ। ਸ਼੍ਰੀ ਪ੍ਰਭੁ ਕ੍ਰਿਪਾ ਦ੍ਰਿਸ਼ਟਿ ਕਰਿ ਹੇਰਾ। ਥਾਪੀ ਦਈ ਕੰਡ ਤਿਸ ਬੇਰਾ ॥੨੭॥ 'ਸੁਖ ਸੋਂ ਭੁਗਤਹੁ ਬਡਿ ਪਤਿਸ਼ਾਹੀ। ਬਿਨਸੀ ਪ੍ਰਥਮ ਦਈ

---

[1](ਉਮਰਾਵ ਨੇ ਗੁਰੂ ਜੀ ਪਾਸ) ਆਕੇ। [2]ਸੁੰਦਰ ਭੂਸ਼ਨਾਂ ਸਮੇਤ। [3]ਘੋੜਿਆਂ ਤੇ ਚੜ੍ਹੇ ਇੱਥੇ ਹੀ ਠਹਿਰੋ। [4]ਅਸਚਰਜ ਮੰਦਿਰ।

ਤੁਵ ਪਾਹੀ[1]। ਜਬਿ ਲੌ ਤੋਹਿ ਆਰਬਲ ਤਨ ਕੀ।ਪੂਰਹੁ ਅਨੰਦਤਿ ਥਾਂਛਾ ਮਨ ਕੀ' ॥੨੮॥ ਚੰਦਨ ਚੌਂਕੀ ਸੁਜਨਿ[2] ਭਸਾਈ। ਤਿਸ ਪਰ ਸਤਿਗੁਰ ਲਏ ਬਿਠਾਈ। ਹਾਥ ਜੋਰਿ ਬਹੁ ਬਿਨੈ ਬਖਾਨੀ। 'ਤੁਮ ਸਹਾਇਤਾ ਮੈਂ ਸਭਿ ਜਾਨੀ॥੨੯॥ਰਣ ਮਹਿੰ ਦਰਸ਼ਨ ਦੈ ਰਿਪੁ ਮਾਰਾ। ਮੁਝ ਕੌ ਸਲਤਨ ਦਈ ਉਦਾਰਾ। ਪਾਤਿਸ਼ਾਹੁ ਘਰ ਕੋ ਸਮੁਦਾਏ। ਸੁਨਿ ਸੁਨਿ ਤੀਰਮਦਾਜ[3] ਸੁ ਆਏ ॥ ੩੦ ॥ ਜਿਦਹਿੰ ਪਰਸਪਰ ਕਰਹਿੰ ਉਚਾਰਾ।–ਤਾਰਾ ਆਜ਼ਮ ਕੌ ਮੈਂ ਮਾਰਾ–। ਮੁਝ ਕੌ ਨਿਸ਼ਚੈ ਭਯੋ ਨ ਕੋਈ।ਤਿਨ ਤਰਕਸ਼ ਕੋ ਸਰ ਪਿਖਿ ਸੋਈ ॥ ੩੧ ॥ ਨਹਿੰ ਸਮਤਾ ਤੀਰਨਿ ਕੀ ਪਾਈ। ਹੁਇ ਹੁਇ ਕੂਰ ਹਟੇ ਪਛੁਤਾਈ*।ਸੋ ਮੈਂ ਅਬਿ ਲੌ ਰਖੇ ਸੰਭਾਲ।ਅਬਿ ਮੋਲੌਂ ਰਾਵਰਿ ਸਰ ਨਾਲ' ॥ ੩੨ ॥ ਇਮ ਕਹਿ ਦੋਨਹੁੰ ਸਰ ਅਨਵਾਏ। ਕਹਿ ਗੁਰ ਤਰਕਸ਼ ਤੇ ਨਿਕਸਾਏ। ਕੰਚਨ ਲਿਪਤ ਮਿਲੇ ਸਮ ਜਥੈ। ਰਿਦੈ ਅਨੰਦਤਿ ਬੰਦਤਿ ਤਥੈ ॥ ੩੩ ॥ 'ਸਰਬ ਕਲਾ ਸਮਰਥ ਗੁਨਖਾਨੀ। ਜਗ ਮਹਿੰ ਕੋਇ ਨ ਆਪ ਸਮਾਨੀ। ਇਹ ਮਹਿਮਾ ਜਾਨਹਿ ਮਨ ਮੇਰਾ। ਬਖਸ਼ਨੋ ਰਾਜ ਸਮਾਜ ਬਡੇਰਾ' ॥ ੩੪ ॥ ਸ਼੍ਰੀ ਪ੍ਰਭੁ ਕਹਯੋ'ਪੁਰੀ ਅਬਿ ਬਾਛੋ। ਗੁਰ ਘਰ ਸੋਂ ਸਾਥ ਰਹੁ ਆਛੋ। ਅਬਚਲ ਬਧ ਲਗਿ ਭੋਗਹੁ ਰਾਜੂ[4]। ਸਮ ਨਹਿੰ ਜਗ ਮਹਿੰ ਤੋਹਿ ਸਮਾਜੂ'॥੩੫॥ਕਲਗੀ ਸ਼੍ਰੀ ਗੁਰ ਕੇ ਸਿਰ ਹੋਰਿ।ਬੋਲਯੋ ਸ਼ਾਹੁਬਹਾਦਰ ਫੇਰ। 'ਲਾਖਹੁੰ ਕੀਮਤਿ ਜਰੇ ਜਵਾਹਰ। ਜਗਮਗ ਜ਼ੇਬ ਜਿਸੂ ਕੀ ਜ਼ਾਹਰ॥ ੩੬॥ਅਸ ਕਲਗੀ ਲੈ ਆਵ ਖਜ਼ਾਨੇ।ਸੰਗ ਦੁਸ਼ਾਲੇ ਬਸਤ੍ਰ ਮਹਾਨੇ। ਇਕ ਧੁਕਧੁਕੀ[5] ਮੋਲ ਬਹੁ ਕੇਰੀ। ਆਨਹੁੰ ਅਬਹਿ ਨ ਕੀਜਹਿ ਦੇਰੀ' ॥ ੩੭ ॥ ਸੁਨਿ ਖਜ਼ਾਨਚੀ ਤਤਛਿਨ ਆਨੀ। ਗੁਰ ਆਗੇ ਧਰਿ ਬਹੁਰ ਬਖਾਨੀ। 'ਅਬਿ ਆਖਾੜ ਤਪਤਿ ਹੈ ਭਾਰੀ। ਬਰਖਾ ਰੁਤਿ ਬਹੁ ਨਿਕਟ ਨਿਹਾਰੀ ॥ ੩੮ ॥ ਪੰਥ ਚਲਨ ਕੌ ਬਰਜਨ ਹੋਇ। ਨਿਜ ਨਿਜ ਥਾਨ ਥਿਰਹਿੰ ਸਭਿ ਕੋਇ। ਯਾਂਤੇ ਮਾਨਿ ਲੇਹੁ ਮਮ ਅਰਜ਼ੀ। ਰਾਵਰ ਕੋ ਦਰਸ਼ਨ ਕੌ ਗ਼ਰਜ਼ੀ ॥ ੩੯ ॥ ਬਸਹੁ ਚੁਮਾਸਾ ਕਰੁਨਾ ਧਰੀਅਹਿ। ਪੁਨ ਮਿਲਿ ਗਮਨ ਅਪਰ

[1]ਪਹਿਲਾਂ ਗਈ ਹੋਈ ਪਾਤਸ਼ਾਹੀ ਤੈਨੂੰ ਦਿਤੀ ਹੈ। (ਤੁੱਕੋ ਅੰਸੂ ੧੫ ਦਾ ਅੰਕ ੩੨)। [2]ਕੱਢਿਆ ਹੋਇਆ ਬਸਤ੍ਰ। [3]ਤੀਰ ਚਲਾਉਣ ਵਾਲੇ [ਫਾ:, ਤੀਰਅੰਦਾਜ਼]। [4]ਭਾਵ ਆਪਣੀ ਆਯੂ ਤਕ ਅਟਲ ਰਾਜ ਭੋਗੋ। [5]ਹੌਲਦਿਲੀ ਜਾਂ ਨਾਮ ਵਰਗਾ ਸੁੱਚੇ ਰਤਨਾਂ ਦਾ ਇਕ ਜੜਾਊ ਕੀਮਤੀ ਗਹਿਣਾ ਜੋ ਗਲੇ ਵਿਚ ਪਾਈਦਾ ਹੈ। *ਪਾ:–ਪਿਛਵਾਈ।

ਥਲ ਕਰੀਅਹਿ। ਦਈ ਉਪਾਧਨ ਅੰਗੀਕਾਰਹੁ। ਮੁਝ ਕੋ ਅਪਨਾ ਜਾਨਿ ਸੰਭਾਰਹੁ' ॥ ੪੦ ॥ ਨਿਕਟ ਪੌਰ ਸਾਹਿਬ ਸਿੰਘ ਖਰਸੋ। ਸ਼੍ਰੀ ਸਤਿਗੁਰੂ ਅਵਾਹਨਿ ਕਰਸੋ। ਚਸ਼ਮ ਇਸ਼ਾਰਤ ਦੈ ਸਮੁਝਾਯੋ।ਖਿਲਤ ਸ਼ਾਹੁ ਸੋ ਦਿਯ ਉਚਵਾਯੋ* ॥ ੪੧ ॥ ਪੇਟੀ ਚਿਲਕਤ ਕਲਗ਼ੀ ਜੋਇ। ਲਈ ਉਠਾਇ ਸ਼ੁਕਧੁਕੀ ਸੋਇ। ਖੁਸ਼ੀ ਕਰੀ ਗੁਰ ਬਾਹਿਰ ਆਏ। ਸਾਹਿਬ-ਸਿੰਘ ਚਲਤਿ ਪਿਛਵਾਏ ॥੪੨ ॥ ਨਿਜ ਘੋਰਨਿ ਪਰ ਤਬਿ ਚਢਿ ਚਾਲੇ।ਮਿਲੇ ਸਿੰਘ ਹਯ ਚਢੇ ਸੰਭਾਲੇ। ਸਨੈ ਸਨੈ ਚਲਿ ਕੈ ਪ੍ਰਭੁ ਆਏ। ਜਹਿੰ ਉਪਬਨ ਤਰੁਵਰ ਸਮੁਦਾਏ ॥ ੪੩ ॥ ਉਤਰਿ ਪਰੇ ਪ੍ਰਭੁ ਬਾਗ ਨਿਹਾਰਸਿ। ਜੋ ਮਾਲੀ ਬਹੁ ਰੀਤਿ ਸੁਧਾਰਸਿ। ਆਰੂ, ਅੰਬ, ਅਨਾਰ ਅਜਾਇਬ। ਕਦਲੀ, ਕਠਲ, ਬਿਲੋਕਤਿ ਸਾਹਿਬ ॥ ੪੪ ॥ ਤੂਤ ਬਿਦਾਨਾ, ਤਰੁ ਅੰਜੀਰ। ਚੰਪਕ, ਨਾਲਕੇਲ ਕੀ ਭੀਰ। ਰਾਇਬੇਲ, ਚੰਬੇਲੀ ਖਿਲੀ। ਗਨਪੰਕਤਿ ਨਿਤ ਜਲ ਸੋਂ ਮਿਲੀ ॥ ੪੫ ॥ ਸੁਰਜ ਸੁਤਾ ਤੀਰ ਪਰ ਸੋਹੈਂ। ਨਾਨਾ ਬਿਧਿ ਫਲ ਫੂਲਨਿ ਸੋਂ ਹੈ। ਸੁਖਦ ਸਥਾਨ ਛਾਇਆ ਰਮਨੀਕਾ। ਕਰਹਿ ਭਲੇ ਹੁਲਸਾਵਨਿ ਜੀ ਕਾ ॥੪੬॥ਸ਼੍ਰੀ ਪ੍ਰਭੁ ਮੰਦਿਰ ਮਹਿ ਕੈ ਛਾਯਾ[1]ਬੈਠਿ ਬਿਰਾਜਹਿੰ ਸਮੋਂ ਬਿਤਾਯਾ। ਨਗਰ ਆਗਰੇ ਸੈਗਤਿ ਭਾਰੀ। ਦਰਸਹਿ ਧਰਹਿ ਅਕੋਰ ਅਗਾਰੀ ॥ ੪੭ ॥ ਏਕ ਸਿੱਖ ਜੜੀਆ ਸੁਨਿਆਰਾ। ਚਤਰ ਕਾਜ ਮਹਿੰ ਧਨੀ ਉਦਾਰਾ। ਜੁਤਿ ਪਰਿਵਾਰ ਦਰਸ ਕੋ ਆਯੋ।ਚਰਨ ਕਮਲ ਪਰ ਸੀਸ ਨਿਵਾਯੋ ॥ ੪੮ ॥ ਲਰੋ ਉਪਾਧਨ ਕੋ ਅੰਬਾਰ। ਅਰਪਤਿ ਗੁਰ ਕੋ ਦਰਸ ਨਿਹਾਰਿ। ਕ੍ਰਿਪਾ ਦ੍ਰਿਸ਼ਟਿ ਤੇ ਖੁਸ਼ੀ ਕਰੀ ਜਬਿ। ਸੈਗਤ ਗਵਨੀ ਨਿਜ ਨਿਜ ਘਰ ਤਬਿ ॥ ੪੯ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਬਹਾਦਰ ਸ਼ਾਹ ਮਿਲਨ' ਪ੍ਰਸੰਗ ਬਰਨਨੰ ਨਾਮ ਖਸ਼ਟ ਚਤਵਾਰਿੰਸਤੀ ਅੰਸੂ ॥ ੪੬ ॥

---

[1]ਮੰਦਰ ਵਿਚ ਯਾ ਛਾਇਆ (ਹੇਠ)।

*ਕਲਗੀਧਰ ਜੀ ਦਾ ਆਦਰ ਸਤਿਕਾਰ ਤੇ ਸਨਮਾਨ ਬਹਾਦਰ ਸ਼ਾਹ ਨੇ ਉਸ ਵਿਜੈ ਦੀ ਸ਼ੁਕਰ ਗੁਜ਼ਾਰੀ ਵਜੋਂ ਕੀਤਾ ਹੈ ਜੋ ਸਿੰਘਾਂ ਦੀ ਸਹਾਇਤਾ ਨਾਲ ਆਪਣੇ ਭਰਾ ਪੁਰ ਉਸ ਨੂੰ ਪ੍ਰਾਪਤ ਹੋਈ ਸੀ।

ਗੁਰੂ ਜੀ ਗੁਰਸਿੱਖੀ ਦਾ ਪ੍ਰਚਾਰ ਰਾਜਪੂਤਾਨੇ ਵਿਚ ਕਰਦੇ ਦੱਖਣ ਨੂੰ ਜਾ ਰਹੇ ਸਨ, ਬਹਾਦਰ ਸ਼ਾਹ ਲਸ਼ਕਰ ਕਸ਼ੀ ਕਰਕੇ ਆ ਰਿਹਾ ਸੀ। ਗੁਰੂ ਜੀ ਦੀ ਅਲੂਹੀਅਤ ਦੀ ਖਬਰ ਭਾਈ ਨੰਦਲਾਲ ਜੀ ਤੋਂ ਸੁਣ ਚੁਕਾ ਸੀ ਤੇ ਪਿੱਛੇ ਇਕ ਪਹਾੜੀ ਮੁਰੀਮ ਤੇ ਭੇਜੇ ਆਪਣੇ ਸਰਨੈਲ ਮਿਰਜ਼ਾਬੇਗ ਦੇ ਅੱਖੀਂ ਡਿੱਠੇ ਹਾਲਾਤ ਸੁਣਕੇ ਦਸਮ ਪਾਤਸ਼ਾਹ ਜੀ ਦੀ ਅਪੂਰਬ ਸ਼ਕਤੀ ਤੋਂ ਕੁਛ ਕੁਛ ਆਪ ਵੀ ਜਾਣੂ ਹੋ ਚੁਕਾ ਸੀ। ਬਿਪਤ ਸਮੇਂ ਲੋਹੀ ਮਦਦ ਲਈ ਹਰਦਿਕ

ਦੀ ਨਜ਼ਰ ਉੱਠਦੀ ਹੈ। ਮੁਗ਼ਲ ਬਾਦਸ਼ਾਹਾਂ ਦਾ ਇਤਿਹਾਸ ਦੱਸਦਾ ਹੈ ਕਿ ਉਹ ਅਜੇਹੇ ਸਮੇਂ ਅਜਮੇਰ ਦੇ ਖ਼ਾਜਾ ਵਲ ਰੁਜੂਅ ਹੋਇਆ ਕਰਦੇ ਸਨ, ਸੋ ਬਹਾਦਰਸ਼ਾਹ ਨੇ ਗੁਰੂ ਜੀ ਤੋਂ ਬੀ ਲਾਭ ਉਠਾਉਣ ਲਈ ਯਾਚਨਾ ਕੀਤੀ। ਗੁਰੂ ਜੀ ਨੇ ਉਸ ਨੂੰ ਤਖਤ ਦਾ ਜਾਇਜ਼ ਵਾਰਸ ਸਮਝਕੇ ਤੇ ਇਸ ਖਿਆਲ ਤੋਂ ਕਿ ਜੇ ਇਸ ਦਾ ਸੁਧਾਰ ਹੋ ਜਾਏ ਤਦ ਪ੍ਰਜਾ ਸੁਖੀ ਹੋ ਜਾਏਗੀ, ਇਹਦੀ ਸਹਾਇਤਾ ਕਰਨੀ ਪ੍ਰਵਾਨ ਕਰ ਲਈ ਤੇ ਫਤੇ ਦੇ ਪਿੱਛੋਂ ਦੱਖਣ ਦੇ ਸਫਰ ਵਿਚ ਕੁਛ ਪੜਾਉ ਆਮ ਸੰਗਤਾਂ ਵਿਚ ਗੁਰਸਿੱਖੀ ਦਾ ਪ੍ਰਚਾਰ ਕਰਦੇ ਤੇ ਬਹਾਦਰ ਸ਼ਾਹ ਨੂੰ ਸ਼ੁਭ ਸਿੱਖਯਾ ਦੇਂਦੇ ਇਹਦੇ ਨਾਲ ਰਹੇ। ਇਸ ਮਰਮ ਦੀ ਗਲ ਤੋਂ ਅਗਯਾਤ ਬਦੇਸ਼ੀ ਲੇਖਣੀ ਨੇ ਕੁਛ ਕੁ ਹੋਰ ਜ਼ੁੰਮੇਵਾਰ ਲੇਖਕਾਂ ਦੇ ਮੁਗ਼ਾਲਤੇ ਦਾ ਸ਼ਿਕਾਰ ਹੋ ਗੁਰੂ ਜੀ ਤੇ ਬਹਾਦਰ ਸ਼ਾਹ ਦੇ ਇਸ ਮਿਲਾਪ ਨੂੰ ਹੋਰ ਹੀ ਸ਼ਕਲ ਦੇ ਦਿਤੀ ਹੈ, ਜਿਸ ਦਾ ਅਸਲੀਅਤ ਨਾਲ ਕੋਈ ਸੰਬੰਧ ਨਹੀਂ। ਅਰਥਾਤ ਬਾਜ਼ੇ ਵਿਦੇਸ਼ੀ ਤੇ ਅਨਜਮਤੀ ਲੇਖਕ ਇਸ ਮੇਲ ਨੂੰ ਗੁਰੂ ਜੀ ਦਾ ਪਾਤਸ਼ਾਹੀ ਲਸ਼ਕਰ ਵਿਚ ਨੌਕਰੀ ਪ੍ਰਵਾਨ ਕਰਨਾ ਲਿਖਦੇ ਹਨ, ਇਹ ਗਲ ਗੁਰੂ ਜੀ ਦੇ ਕੈਰੈਕਟਰ ਤੇ ਮਗਰਲੇ ਵਤੀਰੇ ਤੋਂ ਗ਼ਲਤ ਸਾਬਤ ਹੁੰਦੀ ਹੈ। ਅਕਸਰ ਲੇਖਕਾਂ ਨੇ ਐਲਫਿਨਸਟਨ ਦੇ ਇਕ ਫੁਟ ਨੋਟ ਤੋਂ ਟਪਲਾ ਖਾਧਾ ਹੈ। ਐਲਫਿਨਸਟਨ ਨੇ (ਸਫਾ ੫੬੪ ਦੇ ਫੁਟ ਨੋਟ ਵਿਚ) ਲਿਖਿਆ ਹੈ:—Sir J. Malcolm, Forster's Travels, P. 263. The latter author states that Guru Govind had a small command in the Mogul service; which is confirmed by Khafi Khan.

ਜਿਸ ਦਾ ਭਾਵ ਇਹ ਹੈ 'ਕਿ ਗੁਰੂ ਜੀ ਨੂੰ ਬਹਾਦਰਸ਼ਾਹ ਦੀ ਫ਼ੌਜ ਵਿਚ ਕਿਸੇ ਛੋਟੇ ਫੌਜੀ ਉਹਦੇ ਦੀ ਨੌਕਰੀ ਪ੍ਰਾਪਤ ਸੀ'। ਪਰ ਐਲਫਿਨਸਟਨ ਏਥੇ ਪਤਾ ਦੇਂਦਾ ਹੈ, ਮਿਲਕਮ ਦਾ, ਫਾਰਸਟਰ ਦਾ ਤੇ ਖ਼ਫੀ ਖਾਂ ਦਾ।

ਫਾਰਸਟਰ ਲਿਖਦਾ ਹੈ (ਪੰਨਾ ੨੬੨, ੨੬੩) The Sioques say, he even received marks of favour from Bhahauder Shah, who being apprised of his military abilities, gave him a charge in the army which marched into the Decan to appose the rebellion of Kambuchsh.

ਅਰਥਾਤ—ਸਿੱਖ ਕਹਿੰਦੇ ਹਨ ਕਿ ਬਹਾਦਰ ਸ਼ਾਹ ਨੇ ਗੁਰੂ ਜੀ ਨਾਲ ਚੰਗਾ ਸਲੂਕ ਕੀਤਾ, ਜਿਸ ਨੇ ਉਹਨਾਂ ਦੀ ਫੌਜੀ ਕਾਬਲੀਅਤ ਦਾ ਪਤਾ ਲੱਗਣ ਤੇ ਉਹਨਾਂ ਨੂੰ ਆਪਣੀ ਫੌਜ ਵਿਚ ਕੋਈ ਉਹਦਾ ਦਿਤਾ, ਜਿਸ ਦੀ ਫੌਜ ਕਿ ਦੱਖਣ ਨੂੰ ਕਾਮਬਖ਼ਸ਼ ਦੀ ਬਗ਼ਾਵਤ ਦੇ ਮੁਕਾਬਲੇ ਤੇ ਜਾ ਰਹੀ ਸੀ।

ਖ਼ਫੀ ਖਾਂ ਲਿਖਦਾ ਹੈ:—ਦਰ ਅਯਾਮੇ ਕਿ ਬਹਾਦਰਸ਼ਾਹ ਬਾਦਸ਼ਾਹ ਮੁਤਵੱਜਹ ਹੈਦਰਾਬਾਦ ਗਰਦੀਦੰਦ, ਗੋਬਿੰਦ ਨਾਮ ਅਜ਼ ਸਰਗ਼ੋਹਾਨਿ ਆਂ ਕੌਮੇ ਬਦਨਾਮ ਬਹਜ਼ੂਰ ਰਸੀਦਹ ਬਾ ਦੋ ਸਦ ਸਿਹ ਸਦ ਸਵਾਰ ਨੇਜ਼ਹਦਾਰ ਵ ਪਜਾਦਹ ਦਰ ਰਕਾਬ ਰਫ਼ਾਕ਼ਤ ਨਮੂਦ।

ਜਿਸ ਦਾ ਅਰਥ ਹੈ ਕਿ:—ਉਹਨਾਂ ਦਿਨਾਂ ਵਿਚ ਕਿ ਜਦੋਂ ਬਹਾਦਰ ਸ਼ਾਹ ਹੈਦਰਾਬਾਦ ਵੱਲ ਮੁਤਵੱਜੋ ਹੋਇਆ ਸੀ ਤਾਂ ਗੋਬਿੰਦ ਨਾਮ ਉਸ ਬਦਨਾਮ ਕੌਮ ਦੇ ਸਰਗ਼ੋਹਾਂ

ਵਿਚੋਂ ਪਾਤਸ਼ਾਹ ਪਾਸ ਪਹੁੰਚਾ, ਦੋ ਸੌ ਤਿੰਨ ਸੌ ਨੇਜ਼ਾਦਾਰ ਸਵਾਰਾਂ ਤੇ ਪਿਆਦਿਆਂ ਸਣੇ (ਉਸ ਨੇ) ਹਮਰਾਹੀ ਵਿਚ ਰਫਾਕਤ ਕੀਤੀ।

ਹੁਣ ਵੀਚਾਰ ਕਰੋ ਫਾਰਸਟਰ ਦੀ:—ਇਸ ਦੀ ਆਪਣੀ ਖੋਜ ਕੋਈ ਨਹੀਂ, ਇਹ ਲਿਖਦਾ ਹੈ ਕਿ 'ਸਿਖ ਕਹਿੰਦੇ ਹਨ; ਗੋਯਾ ਉਸ ਦੀ ਸੁਣੀ ਸੁਣਾਈ ਬਾਤ ਹੈ। ਕੋਈ ਲਿਖਤੀ ਯਾ ਕ਼ਮਾਹੱਕ਼ਾ ਸਬੂਤ ਉਸ ਨੂੰ ਨਹੀਂ ਮਿਲਿਆ। ਸਿੱਖ ਜੋ ਕੁਛ ਕਹਿੰਦੇ ਹਨ ਸੋ ਸੂਰਜ ਪ੍ਰਕਾਸ਼ ਵਿਚ ਲਿਖਿਆ ਹੈ, ਓਹ ਨੌਕਰੀ ਨਹੀਂ ਹੈ ਤੇ ਸਭ ਤੋਂ ਪੁਰਾਣੇ ਸਿੱਖ ਲੇਖਕ ਸੈਨਾਪਤ ਜੀ ਹਨ ਜੋ ਫਾਰਸਟਰ ਤੋਂ ਪਹਿਲੋਂ ਹੋਏ ਹਨ ਤੇ ਜੋ ਗੁਰੂ ਜੀ ਦੇ ਸਮੇਂ ਸਨ ਉਹਨਾਂ ਦਾ ਲੇਖ ਅੱਗੇ ਆਵੇਗਾ। ਜਾਪਦਾ ਹੈ ਕਿਸੇ ਸਿੱਖ ਨੇ ਫਾਰਸਟਰ ਨੂੰ ਅਸਲੀ ਗਲ ਜੋ ਸੂਰਜ ਪ੍ਰਕਾਸ਼ ਵਿਚ ਹੈ ਸੁਣਾਈ ਹੈ ਤੇ ਕਿਸੇ ਦੁਭਾਸ਼ੀਏ ਨੇ ਉਸ ਨੂੰ ਜਿਵੇਂ ਤਰਜਮਾ ਕਰ ਦਿਤਾ ਉਸ ਨੇ ਲਿਖ ਦਿਤਾ ਹੈ। ਹਰ ਹਾਲ ਉਸ ਦੀ ਗਲ ਵਾਕਿਆ ਤੋਂ ਪੰਝੱਤਰ ਕੁ ਬਰਸ ਮਗਰੋਂ ਦੀ ਇਕ ਸੁਣੀ ਸੁਣਾਈ ਗਲ ਹੈ।

ਖ਼ਫੀ ਖਾਂ ਸਿੱਖਾਂ ਬਾਬਤ ਇੰਨੇ ਗੁੱਸੇ ਤੇ ਰੰਜ ਵਿਚ ਤੇ ਐਸੀ ਗਿਰੀ ਹੋਈ ਜ਼ੁਬਾਨ ਵਿਚ ਉਹਨਾਂ ਦਾ ਜ਼ਿਕਰ ਕਰਦਾ ਹੈ ਕਿ ਉਸ ਦਾ ਲਿਖਿਆ ਤਅੱਸਬ ਤੋਂ ਖਾਲੀ ਕੋਈ ਨਹੀਂ ਕਹਿ ਸਕਦਾ। ਮੈਲਕਮ ਨੇ ਤਾਂ ਇਹ ਗਲ ਸਾਫ ਲਿਖੀ ਹੈ ਕਿ ਸਿੱਖਾਂ ਨੇ ਆਪਣੇ ਹਾਲਾਤ ਦੱਸਣ ਵਿਖੇ ਜੋਸ਼ ਵਾਲੀ ਸਿਫਤ ਸਲਾਹ ਵਿਚ ਆਕੇ ਆਪਣੇ ਬਜ਼ੁਰਗਾਂ ਨੂੰ ਸ਼ੁਭ ਗੁਣਾਂ ਤੇ ਖੂਬੀਆਂ ਨਾਲ ਭਰ ਦਿਤਾ ਹੈ ਪਰ ਦੂਜਿਆਂ (ਮੁਸਲਮਾਨ ਲੇਖਕਾਂ) ਨੇ ਸਿੱਖ (ਬਜ਼ੁਰਗਾਂ ਦੇ) ਕੈਰੇਕਟਰ ਨੂੰ ਉਲਟਾ ਕੇ ਬਿਆਨ ਕੀਤਾ ਹੈ ਤੇ ਉਹਨਾਂ ਦੇ ਗੁਣਾਂ ਤੇ ਖੂਬੀਆਂ ਨੂੰ ਘਟਾਇਆ ਹੈ।

ਇਸ ਗਲ ਦੇ ਹੁੰਦਿਆਂ ਵੀ ਜੇ ਖ਼ਫੀ ਖਾਂ ਦੇ ਲਿਖੇ ਵਲ ਤੱਕੀਏ ਤਾਂ ਉਹ ਇਤਨਾ ਹੀ ਲਿਖਦਾ ਹੈ ਕਿ ਪਾਤਸ਼ਾਹ ਦੀ ਹਮਰਾਹੀ ਵਿਚ ਰਫਾਕਤ ਕੀਤੀ, ਇਸ ਦੇ ਨਿਸ਼ਚੇ ਪੂਰਬਕ ਅਰਥ 'ਨੌਕਰੀ ਕਰਨਾ' ਨਹੀਂ ਨਿਕਲਦੇ।

ਇਸ ਦੇ ਨਾਲ ਜੇ ਅਸੀਂ ਜਾਜੂ ਦੇ ਜੰਗ ਦਾ ਹਾਲ 'ਨਿਆਮਤ ਖਾਂ ਆਲੀ ਦੇ ਜੰਗਨਾਮੇ' ਵਿਚ ਲਿਖਿਆ ਪੜ੍ਹੀਏ ਤਾਂ ਉਸ ਵਿਚ ਗੁਰੂ ਸਾਹਿਬ ਦੇ ਇਸ ਜੰਗ ਵਿਚ ਸ਼ਰੀਕ ਹੋਣ ਦਾ ਜ਼ਿਕਰ ਕੋਈ ਨਹੀਂ ਆਉਂਦਾ। ਹੁਣ ਆਓ ਮੈਲਕਮ ਦੇ ਲਿਖੇ ਵਲ:—

ਮੈਲਕਮ ਆਪਣੀ ਪੁਸਤਕ ਦੇ ਸਫੇ ੭੦ ਪਰ ਗੁਰੂ ਜੀ ਦੇ ਅੰਤਲੇ ਹਾਲਾਤ ਬਾਬਤ ਲਿਖਦਾ ਹੋਇਆ ਫੁਟ ਨੋਟ ਵਿਚ ਫਾਰਸਟਰ ਦਾ ਹੀ ਪਤਾ ਦੇਂਦਾ ਹੈ ਤੇ ਆਪ ਕਹਿੰਦਾ ਹੈ ਕਿ ਸਾਰੀ ਗੱਲ ਵਿੱਚੋਂ ਗੁਰੂ ਜੀ ਦੇ ਨਾਦੇੜ ਵਿਚ ਚਲਾਣੇ ਦੀ ਗੱਲ ਨੂੰ ਮੈਂ ਕੇਵਲ ਸਹੀ ਮੰਨਦਾ ਹਾਂ। ਗੋਯਾ ਜੋ ਮੁਖਤਲਿਫ ਬਯਾਨ ਗੁਰੂ ਜੀ ਦੇ ਅੰਤਲੇ ਸਮੇਂ ਦੇ ਆਪ ਦੱਸਦਾ ਹੈ ਉਹਨਾਂ ਵਿਚੋਂ ਸਾਰਿਆਂ ਨੂੰ ਸਹੀ ਨਹੀਂ ਮੰਨਦਾ ਕੇਵਲ ਇਕ ਗਲ ਮੰਨਦਾ ਹੈ, ਓਹ ਇਹ ਹੈ ਕਿ ਚਲਾਣਾ ਨਾਦੇੜ ਵਿਚ ਹੋਇਆ। ਇੱਥੇ ਮੈਲਕਮ ਤੀਸਰੇ ਬਿਆਨ ਵਿਚ ਲਿਖਦਾ ਹੈ:—

He received favours from the Emperor Bahader Shah; who, aware of his military talents, gave him a small military command in the Dekhin. [Page 71.

ਅਰਥਾਤ:—'ਗੁਰੂ ਜੀ ਨੇ ਪਾਤਸ਼ਾਹ ਤੋਂ ਮਿਹਰਬਾਨੀ ਪਾਪਤ ਕੀਤੀ ਜਿਸਨੇ ਗੁਰੂ ਜੀ ਦੀ ਫੌਜੀ ਤਾਕਤ ਤੋਂ ਵਾਕਬ ਹੋਣ ਕਰਕੇ ਉਹਨਾਂ ਨੂੰ ਆਪਣੀ ਫੌਜ ਵਿੱਚ ਇੱਕ ਛੋਟੀ ਅਸਾਮੀ ਦੇਖਣ ਵਿੱਚ ਦਿੱਤੀ'। ਪਰ ਅਗਲੇ ਹੀ ਪੈਰੇ ਗ੍ਰਾਫ ਵਿਚ ਮੈਲਕਮ ਆਪ ਹੀ ਲਿਖਦਾ ਹੈ:—

It is sufficiently established, from these contradictory and imperfect accounts of the latter years of Guru Govind, that he performed no actions worthy of record after his flight from Chamkaur: and when we consider the enthusiastic ardour of his mind, his active habits, his valour, and the insatiable thirst of revenge, which he had cherished through life, against the murderers of his father, and the oppressors of his sect, we cannot think, when that leading passion of his mind must have been increased by the massacre of his children, and the death or mutilation of his most attached followers, that he would have remained inactive; much less that he would have sunk into a servant of that government, against which he had been in constant rebellion: nor is it likely that such a leader as Guru Govind could ever have been trusted by a Muhammedan prince.

[Sketch of the Sikhs by L. C. Malcolm. Page 71, 72,

ਜਿਸ ਦਾ ਸੰਖੇਪ ਅਰਥ ਇਹ ਹੈ:—ਕਿ ਗੁਰੂ ਜੀ ਦੇ ਮਨ ਦਾ ਉਛਾਲ, ਉਨ੍ਹਾਂ ਦਾ ਸਦਾ ਤਯਾਰ ਬਰਤਯਾਰ ਮੁਛਾਫ, ਉਨ੍ਹਾਂ ਦੀ ਸੂਰਮਗਤੀ ਤੇ ਬਦਲੇ ਦਾ ਜੋਸ਼ ਜੋ ਅਪਣੇ ਪਿਤਾ ਦੇ ਕਾਤਲਾਂ ਤੇ ਅਪਣੇ ਧਰਮ ਦੇ ਜ਼ਾਲਮਾਂ ਵੰਨੇ ਸੀ ਤੇ ਜੋ ਬੱਚਿਆਂ ਦੇ ਮਾਰੇ ਜਾਣ ਅਤੇ ਅਪਣੇ ਸਾਥੀਆਂ ਪਰ ਵਰਤੇ ਕਹਿਰਾਂ ਤੋਂ ਹੋਰ ਵਧ ਗਿਆ ਹੋਣਾ ਹੈ, ਇਹ ਗੱਲ ਯਕੀਨ ਨਹੀਂ ਕਰਨ ਦੇਂਦਾ ਕਿ ਓਹ ਕਦੇ ਇੰਨੇ ਨੀਵੇਂ ਉਤਰ ਗਏ ਹੋਣ ਕਿ ਉਸੇ ਸਰਕਾਰ ਦੇ ਨੌਕਰ ਬਣੇ ਹੋਣ, ਜਿਸਦੇ ਵਿਰੁੱਧ ਕਿ ਉਹ ਸਦਾ ਬਗ਼ਾਵਤ ਵਿੱਚ ਰਹੇ। ਨਾ ਹੀ ਇਹ ਅਗ਼ਲਬ ਹੈ ਕਿ ਮੁਸਲਮਾਨ ਪਾਤਸ਼ਾਹ ਨੇ ਗੁਰੂ ਜੀ ਦਾ ਇਤਬਾਰ ਕੀਤਾ ਹੋਵੇ।

ਸੋ ਮੈਲਕਮ ਤਾਂ ਆਪ ਹੀ 'ਨੌਕਰੀ ਕਰਨ' ਦੇ ਖਯਾਲ ਦੀ ਤਰਦੀਦ ਕਰ ਰਿਹਾ ਹੈ। ਸੋ ਇਸ ਤਰਦੀਦ ਵਿੱਚ ਐਲਫਿਨਸਟਨ ਦੇ ਨੋਟ ਦੀ ਇਤਿਹਾਸਕ ਕੀਮਤ ਕੁਛ ਨਹੀਂ ਰਹਿੰਦੀ।

ਜਦ ਅਸੀਂ ਉਸ ਸਮੇਂ ਦੇ ਬਾਹਰਲੇ ਲੇਖਕਾਂ ਦੀ ਹੋਰ ਟੋਲ ਕਰਦੇ ਹਾਂ ਤਾਂ ਸਾਨੂੰ ਤਾਰੀਖੇ ਬਹਾਦਰ ਸ਼ਾਹੀ ਮਿਲਦੀ ਹੈ, ਇਸਦਾ ਲੇਖਕ ਦੱਸਦਾ ਹੈ ਕਿ ਮੈਂ ਔਰੰਗਜ਼ੇਬ ਦੀ ਮੌਤ ਵੇਲੇ ਦਿੱਲੀ ਵਿਚ ਸੀ। ਸੋ ਏਹ ਸ਼ਖਸ ਉਸ ਸਮੇਂ ਹੋਇਆ ਹੈ ਤੇ ਵਾਕਿਆਤ ਦੇ ਪਾਸ ਹੋਇਆ ਹੈ। ਇਸ ਦੇ ਲਿਖੇ ਦਾ ਅੰਗ੍ਰੇਜ਼ੀ ਤਰਜਮਾਂ (ਜਿ: ੭ ਹਿਸ: ਔਫ ਇੰਡੀਆ ਬਾਈ ਇਟਸ ਓਨ ਹਿਸਟੋਰੀਅਨਜ਼) ਵਿਚ ਇਉਂ ਦਿੱਤਾ ਹੈ:—

At the time the army was marching southwards towards Burhanpur, Guru Gobind, one of the grandsons of Nanak, had come into these districts to travel, and accompanied the royal camp. He was in the habit of constantly addressing assemblies of worldly persons, religious fanatics and all sorts of people. [Page 566.

ਅਰਥਾਤ:—(ਬਹਾਦਰ ਸ਼ਾਹ ਦੀ) ਫੌਜ ਬੁਰਹਾਨ ਪੁਰ ਦੱਖਣ ਵਾਲੇ ਪਾਸੇ ਕੂਚ ਕਰ ਰਹੀ ਸੀ, ਗੁਰੂ ਗੋਬਿੰਦ ਜੋ ਗੁਰੂ ਨਾਨਕ ਦੇ ਪੋਤ੍ਰਿਆਂ ਵਿਚੋਂ ਇਕ ਸੀ ਇਹਨਾਂ

ਜ਼ਿਲਿਆਂ ਵਿੱਚ ਸਫਰ ਕਰਨ ਲਈ ਆ ਗਿਆ ਤੇ ਸ਼ਾਹੀ ਡੇਰੇ ਦੇ ਨਾਲ ਨਾਲ (ਸਫਰ ਕਰਦਾ) ਰਿਹਾ। ਓਹ (ਗੁਰੂ) ਗ੍ਰਿਹਸਤੀਆਂ ਤੇ ਤਜਾਗੀਆਂ ਤੇ ਹਰ ਕਿਸਮ ਦੇ ਲੋਕਾਂ ਨੂੰ ਲਗਾਤਾਰ ਉਪਦੇਸ਼ ਦਿਆ ਕਰਦਾ ਸੀ।

ਇਸ ਲੇਖਕ ਨੇ ਸਾਫ ਦੱਸ ਦਿੱਤਾ ਹੈ ਕਿ ਅਪਣੀ ਖੁਸ਼ੀ ਨਾਲ ਗੁਰੂ ਸਾਹਿਬ ਸਫਰ ਕਰ ਰਹੇ ਤੇ ਲੋਕਾਂ ਨੂੰ ਉਪਦੇਸ਼ ਦੇਂਦੇ ਤੇ ਸ਼ਾਹੀ ਲਸ਼ਕਰ ਦੇ ਨਾਲ ਨਾਲ ਸਫਰ ਕਰਦੇ ਰਹੇ ਹਨ। ਜਿਸ ਤੋਂ ਨੌਕਰੀ ਦਾ ਸ਼ੁਭਾ ਕੋਈ ਨਹੀਂ ਬਾਕੀ ਰਹਿੰਦਾ। ਫੌਜੀ ਨੌਕਰੀ ਕੀਹ ਤੇ ਲਗਾਤਾਰ ਉਪਦੇਸ਼ ਦੇਣੇ ਕੀਹ ? ਫਿਰ ਇਹ ਲੇਖਕ ਦੱਸਦਾ ਹੈ ਕਿ ਇਨ੍ਹਾਂ ਜ਼ਿਲਿਆਂ ਵਿਚ ਸਫਰ ਕਰਨ ਲਈ ਆ ਗਏ, ਜਿਸਤੋਂ ਨੌਕਰੀ ਲਈ ਆਏ ਤੇ ਨੌਕਰੀ ਕੀਤੀ ਦੁਇ ਸ਼ੁਭੇ ਦੂਰ ਹੋ ਗਏ।

ਸਭ ਤੋਂ ਮਗਰਲਾ ਯੂਰਪੀਨ ਲੇਖਕ ਮੈਕਾਲਫ ਹੋਇਆ ਹੈ, ਜਿਸਦੇ ਪਾਸ ਭੀ ਤਾਰੀਖੀ ਸਾਮਾਨ ਕਾਫੀ ਸੀ, ਉਸਨੇ ਭੀ ਨੌਕਰੀ ਦੀ ਗਲ ਨਹੀਂ ਲਿਖੀ, ਸਗੋਂ ਐਉਂ ਲਿਖਿਆ ਹੈ:—

The Guru, on being appealed to, promised him not only assistance but sovereignty if he agreed to a request he was about to make, and did not prove false like his father. Bahadur Shah was pleased to accept these vague conditions, and informed the Guru accordingly.

The Guru sent Dharam Singh with some trusty Sikhs to render him all possible assistance, and, feeling anxiety regarding the grave political circumstances of the country, deemed it advisable to retrace his steps to the north in the hope of meeting and conferring with the Emperor. ... ...
[Page 230.

The Guru duly met the Emperor Bahadur Shah in Agra The Emperor thanked him for such assistanee as he had given him in obtaining the throne, made him costly presents, and invited him to spend some time with him. The Guru was pleased to accept the invitation. [Page 232.

ਭਾਵੇਹ ਕਿ ਬਹਾਦਰਸ਼ਾਹ ਨੇ ਗੁਰੂ ਜੀ ਤੋਂ ਸਹਾਇਤਾ ਮੰਗੀ, ਗੁਰੂ ਜੀ ਨੇ ਇਕ ਸ਼ਰਤ ਕਰਕੇ ਉਸਨੂੰ ਨਾ ਕੇਵਲ ਸਹਾਇਤਾ ਬਲਕਿ ਪਾਤਸ਼ਾਹੀ ਦੇਣ ਦਾ ਇਕਰਾਰ ਕੀਤਾ। ਪਾਤਸ਼ਾਹ ਨੇ ਸ਼ਰਤਾਂ ਮੰਨੀਆਂ। ਗੁਰੂ ਜੀ ਨੇ ਧਰਮ ਸਿੰਘ ਨੂੰ ਕੁਛ ਸਿੱਖਾਂ ਸਣੇ ਪਾਤਸ਼ਾਹ ਪਾਸ ਘੱਲ ਦਿੱਤਾ"""। ਫਿਰ ਲਿਖਦਾ ਹੈ:—ਕਿ ਗੁਰੂ ਜੀ ਆਗਰੇ ਵਿਚ ਪਾਤਸ਼ਾਹ ਨੂੰ ਮਿਲੇ। ਪਾਤਸ਼ਾਹ ਨੇ ਸ਼ੁਕਰੀਆ ਅਦਾ ਕੀਤਾ। ਬੜੇ ਤੁਹਫੇ ਪੇਸ਼ ਕੀਤੇ ਤੇ ਅਪਣੇ ਪਾਸ ਕੁਛ ਸਮਾਂ ਰਹਿਣ ਲਈ ਨਿਉਤਾ ਦਿੱਤਾ। ਗੁਰੂ ਜੀ ਨੇ ਇਹ ਨਿਉਤਾ ਪਰਵਾਨ ਕੀਤਾ।

ਸੋ ਇਸ ਲੇਖਕ ਨੇ ਨੌਕਰੀ ਵਾਲੀ ਗਲ ਦੇ ਉਲਟ ਪਾਤਸ਼ਾਹ ਦਾ ਆਪ ਮੱਦਦ ਮੰਗਣਾ ਤੇ ਗੁਰੂ ਜੀ ਦਾ ਦੇਣਾ ਤੇ ਪਾਤਸ਼ਾਹ ਨੇ ਉਹਨਾਂ ਦਾ ਸਤਿਕਾਰ ਕਰਨਾ ਲਿਖਿਆ ਹੈ।

ਸਿੱਖ ਲੇਖਕਾਂ ਵਿੱਚ ਸੋ ਸਾਖੀ ਪੁਰਾਣੀ ਸ਼ੈ ਹੈ। ਭਾਵੇਂ ਅਜੇ ਬਹੁਤ ਪੁਰਾਣੀ ਨਹੀਂ ਲੱਭੀ ਪਰ ਹੁਣ ਵਾਲੀ ਪੋਥੀ ਵਿਚ ਵੀ, ਜੋ ਪਚਾਸੀ ਕੁ ਸਾਲ ਦੀ ਹੈ, ਸੱਠਵੀਂ ਸਾਖੀ ਵਿਚ

ਅੋਉਂ ਲਿਖਿਆ ਹੈ:—

ਭਈ ਲੋੜ ਤਬ ਤੁਰਕ ਪਤਿ ਪੀਰਨ ਖੋਜਤ ਸੋਇ। ਦਾਸ ਭਾਵ ਹੋ ਬੋਲ
ਪਠਿ ਗੁਰੁ ਅਨੁਸੁਨੀ ਸਮੋਇ ॥ ੨ ॥ ਚਲੇ ਦੁਭਾਖਕ ਦੱਖਣੀ ਸੁਨੀ ਸ਼ਾਹ
ਨ੍ਰਿਪ ਦਾਸ। ਆਪ ਤੁਰਾ ਮਾਰਗ ਮਿਲਾ ਦਿੱਲੀ ਗੁਰ ਸ਼ਹ ਬਾਸ ॥ ੩ ॥.....
ਜਨਕ ਬਾਇ ਪਰਗਟ ਕਰਾ ਤੀਜਾ ਸ਼ਾਹ ਸਨੇਹ। ਦੱਖਣ ਚਲੇ ਬਹੁ ਭਾਵ
ਸੋਂ ਗੁਰੂ ਦਿਖਾਯਾ ਏਹ ॥੬॥ ਚਲੇ ਸਾਹ ਦੱਖਨ ਜਿਤਾ ਬਹੁਤ ਕੀਆ ਤਬ ਮਾਨ ॥

ਜਿਸ ਦਾ ਸਰ ਸਰਦਾਰ ਅਤਰ ਸਿੰਘ ਜੀ ਨੇ ਅੋਉਂ ਅੰਗ੍ਰੇਜ਼ੀ ਉਲਥਾ ਕੀਤਾ ਹੈ:—

The reigning Emperor began to search for a saint and called the Gooroo with great humility and supplications. The Gooroo heard his message and promised to see the Emperor on his way to the Dukkun. Shortly afterwards the Emperor heard of the Gooroo's intentions to start for Dukkun. He went on foot to receive the Gooroo on the way and brought him in Delhie.....After this the Gooroo built the tomb of his father "Tegh Bahadur" at Delhi and made friendship with the Emperor. The Gooroo then expressed his intention of going to Dukkun and the Emperor treating him with great kindness begged him to stay more for some time.

[Page 105.

ਸਭ ਤੋਂ ਪੁਰਾਣੇ ਸਿੱਖ ਲੇਖਕ ਜੋ ਹੁਣ ਤਾਈਂ ਲੱਭੇ ਹਨ, ਜੋ ਸੰਮਤ ੧੭੯੮ ਵਿਚ ਆਪਣੀ ਪੋਥੀ ਲਿਖਦੇ ਜਾਪਦੇ ਹਨ, ਸੈਨਾਪਤ ਜੀ ਹਨ, ਉਹ ਲਿਖਦੇ ਹਨ ਕਿ ਜਦੋਂ ਆਗਰੇ ਗੁਰੂ ਜੀ ਦੀ ਮੁਲਾਕਾਤ ਹੋਈ ਹੈ ਤਾਂ ਪਾਤਸ਼ਾਹ ਨੇ:—

ਕਲਗੀ ਅਉਰ ਧੁਗਧੁਗੀ ਆਨੀ। ਖਿਲਅਤ ਏਕ ਸ਼ਾਹ ਸਨਮਾਨੀ।
ਸ਼ਾਹ ਪ੍ਰਭੂ ਕੋ ਭੇਟ ਚੜ੍ਹਾਈ। 'ਖੁਸ਼ੀ ਕਰੋ ਤੁਮ ਸੋਂ ਬਨਿ ਆਈ'।
ਤਾਂਹਿ ਸਮੇਂ ਪ੍ਰਭੂ ਨੇ ਫ਼ਰਮਾਯੋ। ਅੰਦਰਿ ਸ਼ਾਹ ਪੈ ਸਿੰਘ ਬੁਲਾਯੋ।
ਬਸਤਰ ਤਾਂਹਿ ਪਾਸ ਉਠਵਾਏ। ਬਿਦਾ ਭਏ ਪ੍ਰਭੂ ਡੇਰੇ ਆਏ। [Page 16

ਇਸ ਤੋਂ ਵਿਦਤ ਹੋਇਆ ਕਿ ਖਿਲਅਤ ਆਦਿ ਸਨਮਾਨ ਨਾਲ ਪਾਤਸ਼ਾਹ ਨੇ ਪੇਸ਼ ਕੀਤਾ ਤੇ ਆਪ ਅਪਣੇ ਇੱਕ ਸੇਵਕ ਤੋਂ ਉਠਵਾਕੇ ਲੈ ਆਏ। ਮੁਗ਼ਲ ਪਾਤਸ਼ਾਹ ਦੇ ਦਰਬਾਰ ਵਿੱਚੋਂ ਮਿਲੇ ਖਿਲਅਤ ਨੂੰ ਦਾਸ ਤੋਂ ਚੁਕਵਾਕੇ ਲੈ ਆਉਣਾ ਕੇਵਲ ਉਨ੍ਹਾਂ ਦੇ ਸਨਮਾਨੇ ਅੋਲੀਯਾ ਤੇ ਉੱਚੇ ਫਕੀਰ ਹੀ ਕਰ ਸਕਦੇ ਸਨ, ਨੌਕਰਾਂ ਲਈ ਇਹ ਖੁੱਲ ਹਰਗਿਜ਼ ਨਹੀਂ ਸੀ। ਇਹ ਗੱਲ ਐਲਫਿਨਸਟਨ ਦੇ ਨੋਟ ਨੂੰ, ਤੇ ਨੌਕਰੀ ਵਾਲੇ ਖਿਆਲ ਨੂੰ ਮੂਲੋਂ ਹੀ ਰੱਦ ਕਰ ਦੇਂਦੀ ਹੈ। ਦੂਜੇ, ਗੁਰੂ ਜੀ ਦਾ ਅਹਿੱਲ ਤੇ ਅਥਵਾਂ ਕੈਰੈਕਟਰ ਦੱਸਦਾ ਹੈ ਕਿ ਓਹ ਕਦੇ ਇਹ ਗਲ ਪਰਵਾਨ ਨਹੀਂ ਕਰ ਸਕਦੇ ਸੇ। ਉਨ੍ਹਾਂ ਦਾ ਇਸ ਵੇਲੇ ਪਾਤਸ਼ਾਹ ਦੀ ਮੱਦਦ ਕਰਨਾ ਤੇ ਮਿਲਣਾ ਇਸ ਵਾਸਤੇ ਤਾਂ ਹੋ ਸਕਣਾ ਮੁਮਕਿਨ ਹੈ ਕਿ ਜੇ ਕਦੇ ਪਾਤਸ਼ਾਹ ਨਜਾਯਜ਼ਕਾਰੀ ਹੋ ਜਾਏਗਾ ਤੇ ਪਰਜਾ ਤੋਂ ਔਰੰਗਜ਼ੇਬ ਵਾਲਾ ਜ਼ੁਲਮ ਉੱਠ ਜਾਏ ਤਾਂ ਇਸ ਮੌਕਿਆ ਨੂੰ ਹੱਥੋਂ ਨਾ ਜਾਣ ਦਿੱਤਾ ਜਾਏ। ਨਾਹੱਕ ਤਲਵਾਰ ਚਲਾਉਣਾ ਆਪਦਾ ਆਦਰਸ਼ ਨਹੀਂ ਸੀ। ਆਪ ਨੇ ਆਪ ਦੱਸਿਆ ਹੈ 'ਚੁ ਕਾਰ ਅਜ਼ ਹਮਹ ਹੀਲਤੇ ਦਰਗੁਜ਼ਸ਼ਤ, ਹਲਾਲ ਅਸਤ ਬੁਰਦਨ ਬਸ਼ਮਸ਼ੀਰ ਦਸਤ'। ਹੁਣ

ਫੇਰ ਮੌਕਾ ਸੀ ਸੁਲਹ ਸਾਲਸੀ ਨਾਲ ਦੇਸ਼ ਨੂੰ ਸੁਖੀ ਕਰਨ ਦਾ । ਇਹ ਮੌਕਾ ਪਰਤਾਕੇ ਫੇਰ ਜੰਗ ਛੇੜਨ ਦਾ ਪ੍ਰਵਾ ਹੋਣਾ ਹੈ ਜੋ ਬਹਾਦਰਸ਼ਾਹ ਦੇ ਕਰਾਰ ਪੂਰੇ ਨਾ ਹੋਣ ਉੱਪਜ ਈਦੇ ਨੂੰ ਪੰਜਾਬ ਵਿਚ ਘੱਲੇਣ ਤੋਂ ਸਹੀ ਹੋ ਰਿਹਾ ਹੈ।

ਹੋਰ ਇਤਰ ਮਤ ਵਾਲੇ ਇਤਿਹਾਸਕਾਰਾਂ ਨੇ ਬੀ ਇਸ ਵਿਸ਼ੇ ਤੇ ਗ਼ੌਰ ਕੀਤੀ ਹੈ, ਲਾ: ਦੌਲਤ ਰਾਏ ਨੇ ਆਪਣੇ 'ਸ਼ਾਨਹ ਉਮਰੀ ਸ਼੍ਰੀ ਗੁਰੂ ਗੋਬਿੰਦ ਸਿੰਘ' ਦੇ ਸਫਾ ੨੦੯-੨੧੦ ਤੇ ਐਉਂ ਲਿਖਿਆ ਹੈ:—

ਖ਼ਾਹ ਆਜ਼ਮ ਸ਼ਾਹ ਗੁਰੂ ਗੋਬਿੰਦ ਸਿੰਘ ਕੇ ਹਾਥ ਪੇ ਮਾਰਾ ਗਿਆ ਯਾ ਕਿਸੀ ਔਰ ਤਰਹ, ਲੇਕਨ ਇਸ ਮੇਂ ਸ਼ੱਕ ਨਹੀਂ ਕਿ ਬਹਾਦਰ ਸ਼ਾਹ ਕੀ ਇਸ ਫਤਹ ਹਾਸਲ ਕਰਨੇ ਮੇਂ ਗੁਰੂ ਗੋਬਿੰਦ ਸਿੰਘ ਕਾ ਬੜਾ ਹਿੱਸਾ ਥਾ। ਇਸ ਕਾਰੇ ਨੁਮਾਯਾਂ ਕੇ ਸਿਲਾ ਮੇਂ ਗੁਰੂ ਗੋਬਿੰਦ ਸਿੰਘ ਕੋ ਬਹਾਦਰ ਸ਼ਾਹ ਦਿਹਲੀ ਮੇਂ ਲਾਇਆ, ਔਰ ਕੁਛ ਅਰਸਾ ਵਹਾਂ ਮੁਕੀਮ ਰਹੇ। ਏਕ ਰਾਏ ਯਿਹ ਹੈ ਕਿ ਗੁਰੂ ਗੋਬਿੰਦ ਸਿੰਘ ਨੇ ਬਹਾਦਰ ਸ਼ਾਹ ਕੀ ਮੁਲਾਜ਼ਮਤ ਇਖਤਿਆਰ ਕਰ ਲੀ ਥੀ, ਚੁਨਾਂਚਿ ਖਫੀ ਖਾਂ ਕੀ ਸਨਦ ਪਰ ਐਲਫਿਨਸਟਨ ਨੇ ਬੀ ਯਹੀ ਰਾਏ ਕਾਯਮ ਕੀ ਹੈ ਕਿ ਉਸ ਨੇ ਮੁਲਾਜ਼ਮਤ ਹੀ ਕਰ ਲੀ ਥੀ। ਦੂਸਰੀ ਰਾਏ ਯਿਹ ਹੈ ਕਿ ਮੁਲਾਜ਼ਮਤ ਨਹੀਂ ਕੀ ਮਹਿਜ਼ ਬਤੌਰ ਏਕ ਮਦਦਗਾਰ ਦੋਸਤ ਕੇ ਹਮਰਾਹ ਹੂਏ ਥੇ । ਔਰ ਯਿਹ ਆਖਰੀ ਰਾਏ ਜ਼ਯਾਦਹ ਕਰੀਨੇ ਕਿਆਸ ਹੈ, ਕਿਉਂਕਿ ਤਮਾਮ ਹਾਲਾਤ ਕੋ ਜ਼ੇਰਿ-ਨਜ਼ਰ ਰੱਖ ਕਰ ਯਿਹ ਰੁੱਕੁਅ ਨਹੀਂ ਹੋ ਸਕਤੀ ਕਿ ਉਸ ਨੇ ਤੁਰਕੋਂ ਕੀ ਮੁਲਾਜ਼ਮਤ ਇਖਤਿਯਾਰ ਕੀ ਹੋ। ਮਸਲਿਹਤ ਵਕਤ ਦੇਖ ਕਰ ਏਕ ਭਾਈ ਕੇ ਮੁਕਾਬਲਾ ਮੇਂ ਦੂਸਰੇ ਭਾਈ ਕੀ ਇਮਦਾਦ ਕਰਨਾ ਔਰ ਬਾਤ ਹੈ, ਔਰ ਉਸ ਸੇ ਯਿਹ ਨਤੀਜਾ ਨਿਕਾਲਨਾ ਕਿ ਉਸ ਨੇ ਮੁਲਾਜ਼ਮਤ ਇਖਤਿਆਰ ਕਰ ਲੀ ਥੀ ਗ਼ਲਤ ਹੈ। ਚੁਨਾਂਚਿ ਆਇੰਦਹ ਕੇ ਵਾਕਯਾਤ ਭੀ ਯਹੀ ਨਤੀਜਾ ਪੇਸ਼ ਕਰਤੇ ਹੈਂ ਕਿ ਉਸ ਨੇ ਮੁਲਾਜ਼ਮਤ ਕਬੂਲ ਨਹੀਂ ਕੀ ਥੀ। ਜੈਸਾ ਕਿ ਰਾਜੇ ਯਾ ਅਮੀਰੋਂ ਕਾ ਬਤੌਰ ਇਮਦਾਦ ਬਾਦਸ਼ਾਹੋਂ ਕੇ ਸਾਥ ਲੜਾਈਓਂ ਮੇਂ ਸ਼ਾਮਲ ਹੋਨੇ ਕਾ ਦਸਤੂਰ ਥਾ ਵੋਹ ਭੀ ਬਤੌਰ ਰਫੀਕ ਹਮਰਾਹ ਹੋਗਾ। ਕਿਉਂਕਿ ਗੁਰੂ ਗੋਬਿੰਦ ਸਿੰਘ ਕੇ ਇਸ ਕਾਰੇ ਨੁਮਾਯਾਂ ਕੇ ਸਿਲਾ ਮੇਂ ਬਹਾਦਰ ਸ਼ਾਹ ਨੇ ਏਕ ਬੜੀ ਜਾਗੀਰ ਔਰ ਰਜਾਸਤ ਪੇਸ਼ ਕੀ ਜਿਸੇ ਗੁਰੂ ਗੋਬਿੰਦ ਸਿੰਘ ਨੇ ਲੇਨੇ ਸੇ ਇਨਕਾਰ ਕੀਆ, ਔਰ ਕਹਾ ਕਿ ਹਮਾਰੇ ਦਾਦਾ ਗੁਰੂ ਅਰਜਨ ਦੇਵ ਕੇ ਦੁਸ਼ਮਨ ਚੰਦੂ ਲਾਲ ਦੀਵਾਨ ਕੋ ਉਸ ਕੇ ਸਪੁਰਦ ਕੀਆ ਥਾ, ਆਪ ਕੋ ਬਮੂਜਬ ਵਅਦਾ ਕੇ ਸੂਬਾਦਾਰਾਨ ਸਰਹਿੰਦ ਔਰ ਲਾਹੌਰ ਕੋ ਔਰ ਰਾਜਗਾਨ ਪਹਾੜੀ ਵਜ਼ੀਰਾ ਕੋ (ਜਿਨ੍ਹੋਂ ਨੇ ਉਸ ਕੇ ਮਾਸੂਮ ਬੱਚੋਂ ਕੋ ਕਤਲ ਕੀਆ ਥਾ) ਮੇਰੇ ਹਵਾਲੇ ਕਰੋ । ਬਹਾਦਰ ਸ਼ਾਹ ਨੇ ਇਕਰਾਰ ਪੂਰਾ ਕਰਨੇ ਕਾ ਵਾਅਦਾ ਤੋ ਦੁਹਰਾਯਾ ਮਗਰ ਸਾਲ ਕੀ ਮੁਹਲਤ ਕੇ ਅਰਸਾ ਮੇਂ ਉਸ ਕਾ ਯਿਹ ਇਕਰਾਰ ਪੂਰਾ ਨਾ ਹੂਆ। ਹਰਚੰਦ ਗੁਰੂ ਗੋਬਿੰਦ ਸਿੰਘ ਨੇ ਈਫਾਏ ਅਹਿਦ ਕੀ ਤਰਫ ਬਹਾਦਰ ਸ਼ਾਹ ਕੀ ਤਵੱਜੋ ਦਿਲਾਈ, ਲੇਕਨ ਵੋਹ ਈਫਾਏ ਅਹਿਦ ਮੇਂ ਆਖਰ ਤੱਕ ਕਾਸਰ ਹੀ ਰਹਾ । ਔਰ ਹਾਲਤ ਮੇਂ ਹਰਗਿਜ਼ ਯਿਹ ਕਯਾਸ ਕਬੂਲ ਨਹੀਂ ਕਰਤਾ ਕਿ ਗੁਰੂ ਗੋਬਿੰਦ ਸਿੰਘ ਬਹੈਸੀਅਤ ਮੁਲਾਜ਼ਮ ਕੇ ਐਸੇ

ਕਰਾਰੋਂ ਕਾ ਈਫਾ ਚਾਹਤਾ ਹੋਗਾ। [ਪੰਨਾ ੨੦੯–੨੧੦

ਲਾਃ ਕਨੱਯਾ ਲਾਲ ਜੀ ਅਪਣੀ 'ਤਾਰੀਖ਼ੇ ਪੰਜਾਬ' ਵਿਚ ਲਿਖਦੇ ਹਨਃ–

ਦਯਾ ਸਿੰਘ ਰਾਸਤਾ ਮੇਂ ਬਾਦਸ਼ਾਹ ਕੀ ਮਰਗ ਕੀ ਖਬਰ ਲੇਕਰ ਗੁਰੂ ਜੀ ਕੇ ਪਾਸ ਪਹੁੰਚਾ। ਔਰ ਏਕ ਕਾਸਦ ਬਹਾਦਰ ਸ਼ਾਹ ਖਲਫ ਔਰੰਗਜ਼ੇਬ ਆਲਮਗੀਰ ਕਾ ਬਤਵੱਸਲ ਮੁਨਸ਼ੀ ਨੰਦਲਾਲ ਖਾਦਮ ਬਖਿਦਮਤ ਗੁਰੂ ਜੀ ਸਾਹਿਬ ਪਹੁੰਚਾ ਕਿ ਸ਼ਾਹਜ਼ਾਦਾ ਆਜ਼ਮ ਵਲੀਅਹਿਦ ਤਖਤ ਦਿਹਲੀ ਸੇ ਦਿਹਲੀ ਕੀ ਤਖਤ ਨਸ਼ੀਨੀ ਕੇ ਵਾਸਤੇ ਲੜਾਈ ਹੋ ਰਹੀ ਹੈ, ਆਪ ਇਮਦਾਦ ਦੇਂ। ਗੁਰੂ ਸਾਹਿਬ ਨੇ ਅਪਨੇ ਕੁੱਲ ਸਿੱਖੋਂ ਸੇ ਪਾਂਚ ਸਿੱਖ ਮਯ ਦਯਾ ਸਿੰਘ ਕੇ ਭੇਜ ਦੀਏ। ਸ਼ਾਹਜ਼ਾਦਾ ਆਜ਼ਮ ਤੀਰ ਸੇ ਹਲਾਕ ਹੂਆ ਯਾਨੀ ਮਾਰਾ ਗਿਆ ਔਰ ਇੰਦੁਲ ਤਹਿਕੀਕਾਤ ਵੋਹ ਤੀਰ ਫੌਜ ਮੇਂ ਸੇ ਕਿਸੀ ਕਾ ਮਾਲੂਮ ਨ ਹੂਆ। ਆਖਰਕਾਰ ਪਾਇਆ ਗਿਆ ਕਿ ਵੋਹ ਤੀਰ ਜਨਾਬ ਗੁਰੂ ਸਾਹਿਬ ਕਾ ਥਾ, ਕਿਉਂਕਿ ਗੁਰੂ ਸਾਹਿਬ ਕੇ ਤੀਰ ਮੇਂ ਏਕ ਤੋਲਾ ਸੋਨਾ ਨੋਕ ਬੰਦ ਕੇ ਪਾਸ ਲਗਾ ਹੋਤਾ ਥਾ। ਜਬ ਬਹਾਦਰ ਸ਼ਾਹ ਤਖਤ ਨਸ਼ੀਨ ਹੂਆ ਤੋ ਗੁਰੂ ਜੀ ਕੋ ਆਗਰਾ ਮੇਂ ਬੁਲਾਯਾ, ਇਸਤਕਬਾਲ ਕੀਆ। ਫਿਰ ਅਪਨੇ ਹਮਰਾਹ ਦਿਹਲੀ ਮੇਂ ਲੇ ਆਯਾ ਔਰ ਨਿਹਾਇਤ ਇੱਜ਼ਤ ਕੀ। [ਪੰਨਾ ਪਪ

ਉਮਦਹ-ਤੁੱ-ਤ੍ਵਾਰੀਖ ਵਿਚ ਬਹਾਦਰਸ਼ਾਹ ਫਤਹ ਦੇ ਬਾਦ ਗੁਰੂ ਜੀ ਨੂੰ ਐਉਂ ਕਹਿੰਦਾ ਹੈਃ–

ਸ਼ਾਹਜ਼ਾਦਾ ਬਰ ਜ਼ਬਾਂ ਆਵੁਰਦ ਕਿ ਐ ਜ਼ੁਬਦਹਏ ਏਜ਼ਦ ਪ੍ਰਸਤਾਨੇ ਹੱਕ ਸ਼ਨਾਸ ਵ ਉਮਦਹ ਆਰਫ਼ਾਨਿ ਹਕੀਕਤ ਇਕ੍ਤਬਾਸ, ਰਾਮਦਾਸ ਜੀਓ। ਤਬੀਯਤੇ ਇਨਾਯਤੇ ਤ੍ਰਬੀਯਤ ਸ਼ੁਮਾ ਬਖ਼ੈਰੀਯਤੇਆਫੀਯਤ ਅਸਤ ਵ ਅਜ਼ ਦੀਦਾਰੇ ਫੈਜ਼ ਆਸਾਰੇ ਏਸ਼ਾਂ ਤਮਾਮ ਗ਼ਮ ਅਜ਼ ਜਾਨ ਦੂਰ ਸ਼ੁਦਹ, ਬਲਕਿ ਈਂ ਸਲਤਨਤ ਵ ਬਾਦਸ਼ਾਹੀ ਬ ਈਂ ਨਿਆਜ਼ਮੰਦ ਬੇਰਿਆ ਮਹਜ਼ ਅਜ਼ ਅ੍ਦੀਆਉਲਮਲਵੈਨ ਜ਼ਾਤੇ ਬਾ ਬਰਕਾਤ ਹਾਸਲ ਵ ਵਾਸਲ ਗਰਦੀਦਹ। ਦਰ ਤਕ੍ਦੀਮ ਬੰਦਗੀਯਾਤੇ ਸ਼ਾਇਸ੍ਤਹ ਵ ਬਨਹ੍ਵ ਬਾਇਸਤਹ ਬਲਰਾਸੁਲਐਨ ਕੋਸ਼ਿਸ਼ ਬਿਸੀਆਰ ਬਜ਼ਹੂਰ ਖ੍ਵਾਹਦ ਆਵੁਰਦ। [ਵਰਤਰ ਪੰਨਾ ੬੨

ਅਰਥਾਤ–ਸ਼ਾਹਜ਼ਾਦੇ (ਬਹਾਦਰ ਸ਼ਾਹ) ਨੇ ਕਿਹਾ ਕਿ 'ਹੇ ਵਾਹਿਗੁਰੂ ਨੂੰ ਪਛਾਣਨ ਤੇ ਪੂਜਣ ਵਾਲਿਆਂ ਦੇ ਸਰਦਾਰ! ਹੇ ਰੱਬ ਨੂੰ ਪੁੱਜੇ ਹੋਏ ਗਜਾਨੀਆਂ ਦੇ ਸਰਤਾਜ ਰਾਮਦਾਸ ਜੀਓ! ਆਪਦਾ ਕ੍ਰਿਪਾਲਤਾ ਦਾ ਸੋਮਾ ਸਰੀਰ ਆਨੰਦ ਪ੍ਰਸੰਨ ਹੈ? ਆਪ ਦੇ ਸੁਖਦਾਈ ਦਰਸ਼ਨਾਂ ਤੋਂ ਸਾਰੇ ਗ਼ਮ ਤੇ ਫਿਕਰ ਜਾਨ ਵਿੱਚੋਂ ਦੂਰ ਹੋ ਗਏ ਹਨ, ਸਗੋਂ ਇਹ ਸਲਤਨਤ ਤੇ ਬਾਦਸ਼ਾਹੀ ਇਸ ਸੱਚੇ ਸੇਵਕ ਨੂੰ ਕੇਵਲ ਆਪ ਜੀ ਦੀ ਕ੍ਰਿਪਾ ਵਾਲੀ ਜ਼ਾਤ ਦੀਆਂ ਕਈ ਤਰ੍ਹਾਂ ਦੀਆਂ ਦੁਆਵਾਂ ਨਾਲ ਪ੍ਰਾਪਤ ਹੋਈ ਹੈ। ਆਪਦੇ ਵਾਜਬ ਹੁਕਮ ਸਿਰ ਤੇ ਅੱਖਾਂ ਤੇ ਰੱਖਕੇ ਪੂਰੇ ਕਰਨ ਦੀ ਵਿਤੋਂ ਵੱਧ ਕੋਸ਼ਿਸ਼ ਕਰਾਂਗਾ।'

ਸੁਰੇਂਦ੍ ਸ਼ਰਮਾ ਲਿਖਦਾ ਹੈ:–

"ਗੁਰੂ ਗੋਬਿੰਦ ਸਿੰਘ ਕੇ ਪਾਸ ਸ਼ਾਹਜ਼ਾਦੇ ਮੁਅੱਜ਼ਮ ਕਾ ਏਕ ਪੱਤ੍ਰ ਆਇਆ। ਉਸ

[ਬਾਕੀ ਟ੍ਰਾ ੬੭ ਅਗਲੇ ਪੰਨੇ ਦੇ ਕੋਲ]

੪੭. [ਨੌਨਿਧ ਖੱਤ੍ਰੀ। ਕੇਸ਼ (ਇਬ੍ਰਾਹੀਮ, ਪਰਸਰਾਮ)]।

ਦੋਹਰਾ॥ ਸਿਖ ਸੰਗਤ ਗਨ ਸੰਗ ਲੈ 'ਨੌ ਨਿਧ ਖੱਤ੍ਰੀ' ਏਕ। ਭੰਡਾਰੀ[1] ਸੰਗਜਾ ਕਹੈਂ ਕੋਤਿਕ ਸਹਤ ਬਿਬੇਕ[2]॥ ੧॥ ਚੌਪਈ॥ ਸਤਿਗੁਰ ਕੇ ਦਰਸ਼ਨ ਹਿਤ ਆਯੋ। ਧਰਿ ਅਕੋਰ ਪਗ ਸੀਸ ਨਿਵਾਯੋ। ਸਨਮੁਖ ਬੈਠਿ ਅਨੰਦ ਬਿਲੰਦੇ। ਬੂਝੇ ਗੁਰੂ ਬੰਦਿ ਕਰ ਬੰਦੇ॥ ੨॥ 'ਸ਼੍ਰੀ ਪ੍ਰਭੁ ਜੀ! ਤੁਮ ਪੰਥ ਚਲਾਯੋ। ਬਾਲਾ ਰਚਯੋ ਕੇਸ਼ ਰਖਵਾਯੋ। ਗੁਰੂ ਸ਼ਰੀਬ ਨਿਵਾਜ ਬਤਾਵਹੁ! ਕਿਸ ਕਾਰਨ ਕਰਿ ਇਨਹੁੰ ਰਖਾਵਹੁ?'॥੩॥ ਸੁਨਿ ਸ਼੍ਰੀ ਮੁਖ ਫੁਰਮਾਵਨਿ ਕਰਯੋ। 'ਤੁਮ ਤੋ ਸਾਸਤ੍ਰ ਬਹੁਤ ਬਿਚਰਯੋ। ਪੜ੍ਹਨ ਸ਼ੂਰਵਨ ਮਹਿੰ ਬੈਸ

[1]ਖੱਤ੍ਰੀਆਂ ਦੀ ਇਕ ਜਾਤ ਹੈ। [2]ਕਈ (ਸ਼ਾਸਤ੍ਰਾਂ ਨੂੰ) ਵਿਚਾਰਨ ਵਾਲਾ ਸੀ (ਉਹ)।

ਦੇਖੋ [ਪਿਛਲੇ ਪੰਨੇ ਦੀ ਬਾਕੀ ਟੂਕ]

ਮੈਂ ਗੁਰੂ ਜੀ ਸੇ ਸਹਾਇਤਾ ਮਾਂਗੀ ਗਈ ਥੀ। ਜਿਸ ਸਮੇਂ ਰਾਜਕੁਮਾਰ ਮੁਅੱਜ਼ਮ ਕੇ ਸਾਥ ਗੁਰੂ ਗੋਬਿੰਦ ਸਿੰਘ ਕੀ ਮਿੱਤ੍ਰਤਾ ਹੂਈ ਥੀ, ਉਸ ਸਮਯ ਉਸੇ ਗੁਰੂ ਜੀ ਨੇ ਸਹਾਇਤਾ ਕਾ ਵਚਨ ਦੀਆ ਥਾ। ਗੁਰੂ ਜੀ ਕੋ ਉਸਕੀ ਸਹਾਇਤਾ ਕਰਨੀ ਮਨਜ਼ੂਰ ਥੀ। ਅਤਿਏਵ ਵੈ ਉਸਕੇ ਲੀਏ ਤੈਯਾਰ ਹੋਨੇ ਲਗੇ।"....

ਵਿਜਯ ਕੇ ਬਾਦ ਆਗਰੇ ਕੇ ਕਿਲੇ ਮੇਂ ਏਕ ਬੜਾ ਭਾਰੀ ਦਰਬਾਰ ਹੂਆ। ਸ਼ਾਹਜ਼ਾਦਾ ਮੁਅੱਜ਼ਮ ਬਾਕਾਇਦਾ ਸਿੰਘਾਸਨਾਸੀਨ ਹੋਕਰ ਭਾਰਤ ਕਾ ਸਮਰਾਟ ਘੋਖਿਤ ਕੀਆ ਗਿਆ। ਬਡੇ ਬਡੇ ਸਰਦਾਰੋਂ ਔਰ ਰਾਜਿਓਂ ਨੇ ਉਸਕੇ ਸਾਮਨੇ ਭੇਟ ਦੀ। ਇਸਕੇ ਬਾਅਦ ਬਾਦਸ਼ਾਹ ਨੇ ਗੁਰੂ ਗੋਬਿੰਦ ਸਿੰਘ ਕੇ ਪ੍ਰਤਿਹਾਰਦਿਕ ਕ੍ਰਿਤੱਗਜਤਾ ਪ੍ਰਗਟ ਕੀ ਔਰ ਸਿੱਖੋਂ ਕੋ ਉਨਕੀ ਸਹਾਇਤਾ ਕੇ ਲਿਯੇ ਧੰਨਵਾਦ ਦੀਆ। ਦਰਬਾਰ ਮੇਂ ਸਿੱਖ ਯੋਧਾਓਂ ਕੋ ਅਨੇਕ ਪੁਰਸਕਾਰ ਭੀ ਦੀਏ ਗਏ।

ਇਸੀਤਰ੍ਹਾਂ ਸਿੱਖ ਲੇਖਕਾਂ, ਜੈਸਾ ਕਿ ਸ: ਖਜ਼ਾਨ ਸਿੰਘ ਨੇ ਆਪਣੇ ਅੰਗ੍ਰੇਜ਼ੀ ਇਤਿਹਾਸ ਵਿੱਚ ਤੇ ਸਾਧੂ ਗੋਬਿੰਦ ਸਿੰਘ ਨੇ ਆਪਣੇ ਹਿੰਦੀ ਇਤਿਹਾਸ ਵਿਚ ਤੇ ਗਯਾਨੀ ਗਯਾਨ ਸਿੰਘ ਨੇ ਅਪਣੇ ਤਵਾਰੀਖ ਖਾਲਸਾ ਵਿਚ ਗੁਰੂ ਜੀਦਾਸ਼ਾਹ ਨੂੰ ਸਹਾਇਤਾ ਦੇਣਾ ਮੰਨਿਆ ਹੈ ਤੇ ਪਾਤਸ਼ਾਹ ਨੇ ਇੱਜ਼ਤ ਸਤਿਕਾਰ ਤੇ ਸ਼ਰਧਾ ਨਾਲ ਉਨ੍ਹਾਂ ਨੂੰ ਰੂਹਾਨੀ ਬਜ਼ੁਰਗ ਮੰਨਿਆਂ ਹੈ।

ਗੁਰੂ ਜੀ ਦਾ ਮਗਰਲਾ ਵਤੀਰਾ ਵੀ ਇਸੇ ਗੱਲ ਦੀ ਪੁਸ਼ਟੀ ਕਰਦਾ ਹੈ। ਜਦ ਪਾਤਸ਼ਾਹ ਨੇ ਦੁਰਾਚਾਰੀ ਤੇ ਜ਼ਾਲਮ ਸੂਬੇਦਾਰਾਂ ਨੂੰ ਵੰਡ ਦੇਣ ਆਦਿ ਮੰਗਾਂ ਤੋਂ ਹੀਲ ਹੁੱਜਤ ਕੀਤੀ ਤਾਂ ਆਪ ਨਦੇੜ ਸ਼ਹਿਰ ਗਏ ਤੇ ਬੰਦੇ ਨੂੰ ਪੰਜਾਬ ਤੋਰ ਦਿੱਤਾ। ਮੁਲਾਜ਼ਮ ਹੋਣ ਵਾਲੇ ਹੀਣੇ ਮਨ ਵਿਚ ਇਹ ਸਾਹਸ ਪ੍ਰਾਗੱਲਭਤਾ ਤੇ ਏਹ ਵਿਉਂਤ ਜੋ ਪੰਜਾਂ ਚਹੁੰ ਬਰਸਾਂ ਵਿਚ ਬੰਦੇ ਦੁਆਰਾ ਪੰਜਾਬ ਵਿਚ ਰਾਜ ਗਰਦੀ ਕਰ ਗਈ ਕੀਕੂੰ ਹੋ ਸਕਦੀ ਹੈ? ਸ਼ੋਕ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖਸੀਅਤ ਨੂੰ ਨਾ ਸਮਝਕੇ ਬਹੁਤੇ ਲੋਕਾਂ ਨੇ ਟਪਲੇ ਖਾਧੇ ਹਨ ਤੇ ਮੁਸਲਮਾਨ ਇਤਿਹਾਸਕਾਰਾਂ ਨੇ ਰੁੱਸੇ ਤੇ ਤਅੱਸਬ ਤੋਂ ਬਹੁਤ ਕੰਮ ਲੀਤਾ ਹੈ ਤੇ ਬਨਾਵਟਾਂ ਤੋਂ ਵੀ ਸੰਕੋਚ ਨਹੀਂ ਕੀਤਾ।

ਬਿਤਾਈ। ਇਹ ਗਤਿ ਲਖੀ ਕਿ ਨਹਿੰ ਤੁਮ ਪਾਈ ॥ ੪ ॥ ਧਰਮ ਰਖਨਿ ਕੇਸਾਦਿਕ ਭਲੇ[1]।ਸਨਕਾਦਿਕ ਤੇ ਆਵਤਿ ਚਲੇ। ਭਾਰਥ ਖੰਡ ਬਿਖੇ ਸ਼ੁਭ ਦੇਸ਼।ਕੇਸ਼ ਰਾਖਣੋ ਧਰਮ ਬਿਸ਼ੇਸ਼'॥੫॥ਸੁਨਿ ਕੈ ਨਉਨਿਧ ਬਹੁਰ ਬਖਾਨਾ। 'ਆਪ ਕਹਹੁ ਸਭਿ ਸਾਚ ਪ੍ਰਮਾਨਾ।ਪ੍ਰਥਮ ਕੇਸ਼ ਧਾਰੀ ਸਭਿ ਕੋਈ। ਅਬਿ ਤੌ ਸਮਾ ਰਹਨੋ ਨਹਿੰ ਸੋਈ'॥੬॥ ਸ਼੍ਰੀ ਗੁਰ ਭਨਨੋਂ 'ਸਮਾ ਕਨਾ ਕਹੈ। ਸੋ ਰਵਿ ਸੋ ਸਸਿ,ਸੋ ਜਲ ਅਹੈ*।ਬਾਯੂ,ਬੰਨੀ[2],ਬਸੁਧਾ ਓਈ। ਦੇਸ਼ ਸਮੈ ਕੋ ਕਨਾ ਕਹਿ ਕੋਈ॥੭॥ਅਪਨ ਆਪ ਕੋ ਦੇਸ਼ ਲਖੀਜੈ। ਰਾਖੇ ਜਾਇੰ ਨ, ਸਾਚ ਕਹੀਜੈ। ਕੇਸ਼ ਰਖਨਿ ਕੀ ਸਮਰਥ ਹੀਨੇ। ਦੇਸ਼ ਸਮੇਂ ਪਰ ਕਲਪਨ ਕੀਨੇ ॥ ੮ ॥ ਨੌ ਨਿਧ[3] ਸੁਨਹੁ ਅਗਲ ਪਰਸੰਗ। ਜਬਿ ਹਮ ਕਰਨੋ ਮੁਕਤਸਰ ਜੰਗ। ਪੁਨ ਚਲਿ ਗਏ ਜਹਾਂ ਨੈਂ ਵਹੀ[4]। ਨਿਕਟ ਕਸੂਰ ਪੁਰੀ ਜਬਿ ਰਹੀ ॥ ੯ ॥ ਹੁਤੋ ਹੁਸੈਨ ਖਾਨ ਤਹਿੰ ਮਾਲਕ। ਪਹੁੰਚਨ ਹਮਰੇ ਸੁਨਿ ਤਤਕਾਲਕ। ਯਾਰ ਮੁਹੰਮਦ ਪਠਨੋ ਵਕੀਲ। ਨਿਕਟ ਹਮਾਰੇ ਆਇ ਸੁਸ਼ੀਲ ॥ ੧੦ ॥ ਤਿਸ ਪਠਾਨ ਕੋ ਖਤ ਗਜ਼ਰਾਨਨੋ[5]।–ਮੇਲ ਕਪਟ ਕੋ ਚਾਹਤਿ ਠਾਨਨੋਂ। ਅੰਤਰ ਗਤੀ[6] ਜਸੂਸੀ ਔਰ। ਸੁਧ ਕੇ ਹਿਤ ਪਹੁੰਚਨੋ ਤਿਸ ਠੌਰ–॥ ੧੧ ॥ ਇਸ ਪ੍ਰਕਾਰ ਹਮ ਜਾਨਨੋਂ ਪਾਜ। ਕਹਨੋ[7]–ਵਕਾਲਤ ਕੋ ਕਨਾ ਕਾਜ ? ਰਹਨ ਹਮਾਰੇ ਨਿਕਟ ਵਿਅਰਥ। ਪੁਰਵਹੁ ਕਹਾਂ ਆਪਨੋ ਅਰਥ?†॥੧੨॥ ਬਾਤ ਜਥਾਰਥ ਹੈ ਇਸ ਰੀਤਿ। ਰਹਹੁ ਜਿ ਰਹਿਨੋ ਭਾਵਤਿ ਚੀਤ–। ਸੁਨਿ ਕਰਿ ਹਮ ਤੇ ਸੋ ਰਹਿ ਗਯੋ।ਇਕ ਦਿਨ ਮਜਲਸ ਮਹਿੰ ਢਿਰ ਭਯੋ॥੧੩॥ਬੋਲਨੋ ਨਿਰਨੈ ਸੁਨਿਬੇ ਕਾਜੁ।–ਦੇਹੁ ਬਤਾਇ ਗ਼ਰੀਬ ਨਿਵਾਜੁ! ਹੁਤੋ ਅੱਗੂ ਭੀ ਸਿੱਖਨ ਕੇਸ਼। ਕੈ ਅਬਿ ਕੋ ਹੀ ਰਖੇ ਸੁ ਬੇਸ–॥੧੪॥ ਸੁਨਿ ਕਰਿ ਹਮ ਨੇ ਸੋ ਸਮੁਝਾਯੋ। ਸਭਿ ਪ੍ਰਸੰਗ ਅਬਿ ਤੋਹਿ ਸੁਨਾਯੋ।–ਹਿੰਦੂ ਤੁਰਕ ਜਿ ਪੁਰਬ ਕਾਲਾ। ਸਭਿ ਕੇ ਸਿਰ ਪਰ ਕੇਸ਼ ਬਿਸਾਲਾ॥੧੫॥ਥੋਰੇ ਦਿਵਸਨ ਤੇ ਅਬਿ

---

[1]ਧਰਮ ਦੀ ਰੱਖਜਾ ਕਰਨ ਲਈ ਕੇਸ ਆਦਿਕ ਭਲੇ ਹਨ। [2]ਅਗਨੀ। [3]ਨਦੀ ਚਲਦੀ ਹੈ। [4](ਹੁਸੈਨ ਖਾਂ ਦੀ) ਚਿੱਠੀ ਲੈ ਆਇਆ। [5]ਅੰਦਰੋਂ। [6]ਅਸਾਂ ਜਾਖਿਆ।

*ਪ੍ਰਮਾਣ ਗੁਰਬਾਣੀ:–'ਸੋਈ ਚੰਦੁ ਚੜਹਿ ਸੇ ਤਪੈ ਸੋਈ ਦਿਨੀਅਰੁ ਤਪਤੁ ਰਹੈ'॥ [ਰਾਮਕਲੀ ਮ: ੧

†ਇਥੇ ਇਕ ਲਿਖਤੀ ਨੁਸਖੇ ਵਿਚ ਇਸ ਚੌਪਈ ਦੇ ਅੰਤਲੀਆਂ ਦੋ ਤੁਕਾਂ ਦਾ ਪਾਠ ਇਉਂ ਹੈ:–ਅੰਤਰਜਾਮੀ ਪ੍ਰਭੁ ਸਮਰਥ ॥ ਰਹਿਨ ਹਮਾਰੇ ਨਿਕਟ ਬਿਅਰਥ ॥

ਹਟੇ।ਲਖੀਯਤਿ ਧਰਮ ਸਭਿਨਿ ਕੇ ਲਟੈ[1]–।ਧਾਰ ਮੁਹੰਮਦ ਬਹੁਰ ਉਚਾਰੈ। –ਸੁੰਨਤ ਰਖਿਬੇ ਕੇਸ ਹਮਾਰੇ[2] ॥ ੧੬॥ ਕਬਿ ਕੋ ਕਿਸ ਬਿਧਿ ਹਟੇ ਬਤਾਵਹੁ? ਸਰਬ ਬਾਰਤਾ ਅਬਿ ਸਮੁਝਾਵਹੁ–'। ਤਬਿ ਸ਼੍ਰੀ ਬਦਨ ਸੁਨਾਇ ਉਚਰ ਕਰਿ। 'ਇਬਰਾਹੀਮ ਖਲੀਲ[3] ਪਿਕੰਬਰ ॥ ੧੭ ॥ ਤਿਸ ਨੇ ਇਕ ਔਰਤ ਅਵਿਲੋਕੀ। ਕਾਮ ਬਸੀ ਮਨ ਬ੍ਰਿਤੀ ਨ ਰੋਕੀ। ਕਹਜੋ–ਮੋਹਿ ਸਨ ਕਰਹੁ ਨਿਕਾਹੁ। ਸੁਖ ਸੋਂ ਬਸਹੁ ਆਨਿ ਘਰ ਮਾਂਹੁ–॥੧੮॥ ਸੁਨਿ ਔਰਤ ਨੇ ਬਾਤ ਨ ਮਾਨੀ। ਸੰਗ ਪਿਕੰਬਰ ਗਿਰਾ ਬਖਾਨੀ ।–ਤੁਵ ਘਰ ਮਹਿੰ ਪੂਰਬ ਇਕ ਬੀਵੀ। ਸੰਕਟ ਹੋਇ ਸਪਤਨੀ[4] ਬੀਵੀ–॥ ੧੯ ॥ ਕੇਤਿਕ ਦਿਨ ਗੁਜ਼ਰੇ ਇਸ ਰੀਤਿ। ਬਸੀ ਪਿਕੰਬਰ ਕੇ ਬਹੁ ਚੀਤ[5]। ਫੇਰ ਕਹਜੋ ਮਨ ਹ੍ਵੈ ਕਰਿ ਦੀਨ ।–ਮੁਝ ਸੋਂ ਕਰਹੁ ਨਿਕਾਹੁ ਪ੍ਰਬੀਨ! ॥ ੨੦ ॥ ਨਿਸ ਦਿਨ ਖੁਟਕਤਿ ਹੈ ਮਮ ਚਿਤ ਮਹਿੰ। ਅਭਿਲਾਖਤਿ ਬਹੁ ਮਿਲਿਨੋ ਹਿਤ ਮਹਿੰ। ਜੈਸੇ ਤੂੰ ਆਇਸੁ ਦੇਂ ਪਯਾਰੀ।ਤੈਸੇ ਰਹੌਂ ਸਦਾ ਅਨੁਸਾਰੀ–॥ ੨੧॥ਲਖਿ ਅਪਨੇ ਪਰ ਅਧਿਕ ਲੁਭਾਯੋ।ਤਿਸ ਔਰਤ ਨੇ ਅਹਿਦ ਸੁਨਾਯੋ। –ਦਿਹੁ ਤਲਾਕ ਤਿਸ ਬੀਵੀ ਜਬੈ। ਕਰੌਂ ਨਿਕਾਹ ਤੋਹਿ ਸੋਂ ਤਬੈ–॥੨੨॥ ਪੁਨ ਪੈਕੰਬਰ ਕਾਮ ਤਪਾਯੋ। ਕਰਜੋ ਤਥਾ ਤ੍ਰਿਯ ਜਥਾ ਬਤਾਯੋ। ਦਈ ਤਲਾਕ ਪ੍ਰਥਮ ਕੀ ਨਾਰੀ। ਕਰਿ ਨਿਕਾਹ ਭੋਗੀ ਉਰ ਪਯਾਰੀ ॥ ੨੩ ॥ ਕਿਤਿਕ ਬਰਖ ਲਗਿ ਰਮ ਕਰਿ ਸੰਗ। ਭਾਂਤਿ ਭਾਂਤਿ ਕਰਿ ਮੋਚਿ ਅਨੰਗ। ਸਮਾ ਪਾਇ ਪੂਰਬਲੀ ਤ੍ਰੀਯ। ਭੋਗਨ ਕਰੀ ਲਾਇ ਨਿਜ ਹੀਯ ॥ ੨੪ ॥ ਸੁਧਿ ਕੋ ਪਾਇ ਕ੍ਰੋਧ ਕਰਿ ਕਹਜੋ। ਅਹਦ ਸ਼ਿਕਸਤ ਕੀਨਿ ਜਬਿ ਲਹਜੋ। –ਸ਼ਰ੍ਹ ਅਦੂਲ ਭੂਲ ਜੋ ਧਰੈ[6]। ਕਹੋ ਪਿਕੰਬਰ! ਸੋ ਕਯਾ ਕਰੈ?–॥੨੫॥ ਇਬਰਾਹੀਮ ਕਹਜੋ–ਬਿਧਿ ਜੋਇ।ਉਚਿਤ ਸਜ਼ਾਇ ਦੋਨਿ ਕੋ ਸੋਇ। ਸ਼ਰ੍ਹ ਅਦੂਲ ਭੂਲ ਕੈ ਜਾਨਿ। ਬਿਨਾ ਸਜ਼ਾਇ ਨਪਾਕ ਪਛਾਨ–॥ ੨੬॥ ਘਾਤ ਪਾਇ ਤ੍ਰਿਯ ਤਬੈ ਸੁਨਾਈ।--ਸ਼ਰ੍ਹ ਅਦੂਲੀ ਤੁਮਹੁ ਕਮਾਈ।ਦਈ ਤਲਾਕ ਰਮੀ ਸੋ ਫੇਰ। ਉਚਤਿ ਸਜ਼ਾਇ ਆਪ ਕੋ ਹੋਰਿ–॥ ੨੭ ॥ ਸੁਨਿ ਬੀਵੀ ਕੇ ਬਾਕ ਅਭੂਲ। ਕਹਜੋ ਪਿਕੰਬਰ--ਕਰੀ ਕਬੂਲ। ਜਿਮ ਚਾਹਤਿ ਤਿਮ

---

[1]ਮਿਟ ਗਏ, ਘਟ ਗਏ। [2]ਸਾਡੇ ਮਜ਼ਹਬ ਵਿਚ ਬੀ ਕੇਸ ਰੱਖਣੇ ਵਿਹਤ ਹਨ। [3]ਇਬ੍ਰਾਹੀਮ ਦਾ ਲਕਬ ਹੈ ਖ਼ਲੀਲਉੱਲਾ=ਖ਼ੁਦਾ ਦਾ ਦੋਸਤ। [4]ਸੌਕਣ। [5]ਪੈਗ਼ੰਬਰ ਦੇ ਚਿਤ ਵਿਚ ਇਸਤ੍ਰੀ (ਦੀ ਇੱਛਾ) ਬਹੁਤ ਵਸਦੀ ਰਹੀ। [6]ਭੁੱਲਕੇ ਜੋ ਸ਼ਰ੍ਹਾ ਦੀ (ਅਦੂਲੀ=) ਨਾ ਮੰਨਣਾ ਕਰੇ।

ਕੀਜਹਿ ਪਯਾਰੀ ! ਮੈਂ ਸਦੀਵ ਤੇਰੇ ਅਨੁਸਾਰੀ–॥੨੮॥ ਸੁਨਿ ਤ੍ਰਿਯ ਕਹੈ –ਅੰਗ ਜੋ ਲਾਏ। ਦਿਹੁ ਕਟਾਇ ਇਹ ਉਚਿਤ ਸ਼ਜ਼ਾਏ। ਕਰਿ ਤਲਾਕ ਪੁਨ ਤਿਸ ਤੈਂ ਭੋਗ਼ਾ। ਯਾਂਤੇ ਕਸ਼ਟ ਦੇਨਿ ਕੇ ਜੋਗਾ–॥ ੨੯ ॥ ਸੁਨਿਕੈ ਸ਼ਰ੍ਹਾ ਬਾਤ ਸਚੁ ਸੋਇ। ਦੀਨ ਹੋਇ ਬੰਦੇ ਕਰਿ ਦੋਇ।–ਪ੍ਰਿਯਾ ! ਬਾਤ ਤੈਂ ਸਾਚ ਉਬਾਚੀ। ਲਿਹੁ ਬਚਾਇ ਚਿਤ ਜੋ ਰੁਚਿ ਰਾਚੀ ॥ ੩੦ ॥ ਜਥਾ ਸਜ਼ਾਇ ਹੋਇ ਭੀ ਜਾਇ। ਜਿਯਤਿ ਰਹੌਂ ਤੁਝ ਸੋਂ ਸੁਖ ਪਾਇ–। ਭਯੋ ਦੀਨ ਤ੍ਰਿਯ ਕਰੁਨਾ ਧਰੀ। ਇਮ ਸਜ਼ਾਇ ਪਤਿ ਕੇ ਸੰਗ ਕਰੀ ॥ ੩੧ ॥ ਹਾਥ ਲਗੈ[1],ਨਹਿ ਕਾਟਨ ਕੀਨਿ।ਤਿਨ ਪਲਟੇ ਕਾਟੀ ਅਸਤੀਨਿ[2]।ਲਿੰਗ ਕਟਨ ਤੇ ਸੁੰਨਤਿ ਕਰੀ[3]। ਅਧਰਨ ਤੇ ਦੈ ਮੂਛਨਿ ਹਰੀ[4] ॥੩੨॥ ਛਾਤੀ ਪਰ ਤੇ ਕਤਰੇ ਬਾਰ।ਸਿਰ ਤੇ ਜੂੜਾ ਕਾਟਿ ਉਤਾਰ।ਤਿਸ ਉੱਮਤ ਅਵਿ-ਲੋਕਨੋ ਐਸੇ। ਸ ਭਹਿਨਿ ਕਰੀ ਬਾਰਜ਼ਾ* ਤੈਸੇ* ॥ ੩੩ ॥ ਇਮ ਤੁਰਕਨ ਸਭਿ ਕੇਸ ਕਟਾਏ। ਪੂਰਬਲੀ ਮਿਰਯਾਦ ਮਿਟਾਏ। ਪੁਨ ਹਿੰਦੂਨ ਕੀ ਸੁਨਹੁ ਕਹਾਨੀ। ਹੋਯੋ ਪਰਸ਼ੁਰਾਮ ਬਲਿ ਖਾਨੀ ॥ ੩੪ ॥ ਕਰਤਿ ਜੁੱਧ ਛੱਤ੍ਰੀ ਸਭਿ ਹਾਰੇ। ਤਿਨ ਸਿਰ ਪਰ ਤੇ ਕੇਸ਼ ਉਤਾਰੇ। ਮੁਨਿ ਨੰਦਨ ਜਬਿ ਮੁੰਡਨ ਕਰੇ। ਰਹੇ ਮੁੰਡਾਵਤਿ ਰੀਤੀ ਪਰੇ ॥ ੩੫ ॥ ਪੁਨ ਕਲਜੁਗ ਮਹਿ ਰਾਜੇ ਭਏ। ਸੰਗਮਾ ਜਿਨਹੁੰ ਨੰਦ ਕੀ ਲਏ।–ਦੁਰਿ ਕੈ ਬਿੱਪ੍ਰ ਨ ਥਰਨੀ ਕਰੈਂ। ਹਮਰੋ ਰਾਜ ਨਾਸ਼ ਹੁਇ–ਡਰੈਂ ॥ ੩੬ ॥ ਤਿਨਹੁੰ ਬਿਚਾਰਯੋ ਇਹੀ ਉਪਾਇ।–ਸਭਿ ਬਿੱਪ੍ਰਨਿ ਕੇ ਸਿਰ ਮੁੰਡਵਾਇੰ। ਸੁਰ ਪ੍ਰਸੰਨ ਬਿਨ ਕੇਸ਼ ਨ ਹੋਇੰ। ਯਾਂਤੇ ਮੂੰਡ ਦਏ ਸਭਿ ਕੋਇ–॥ ੩੭ ॥ ਹਿੰਦੂ ਤੁਰਕ ਇਸੀ ਬਿਧਿ ਸਾਰੇ।ਸਿਰ ਮੁੰਡਵਾਇ ਧਰਮ ਕੋ ਹਾਰੇ।ਨਉਨਿਧਿ!ਸੁਨੀਯਹਿ ਹੇਤ ਮੁੰਡਨ ਕੋ। ਕੇਸ਼ ਰਾਖਨੇ ਰਵਾ[5] ਸਭਿਨਿ ਕੋ ॥ ੩੮ ॥ ਜਿਨ ਤੇ ਬਿਨਾ ਪ੍ਰਸੰਨ ਨ ਦੇਵ। ਅਸ ਸ਼ੁਭ ਕੇਸ਼ ਮੁੰਡਾਵਨਿ ਲੇਵ। ਬਿਨਾ ਬਿਚਾਰੇ ਦੇਖਾ ਦੇਖੀ।

[1]ਹੱਥ ਜੋ (ਪਹਿਲੀ ਇਸਤ੍ਰੀ ਨੂੰ) ਲਗੇ ਸਨ। [2]ਕੁਰਤੇ ਦੀਆਂ ਬਾਹਵਾਂ। [3]ਛਾਵ ਇੰਦ੍ਰੀ ਕੱਟਣ ਦੀ ਥਾਵੇਂ ਸੁੰਨਤ ਕੀਤੀ। [4]ਬੁਲਾਂ ਦੀ ਥਾਵੇਂ ਦੋਵੇਂ ਮੁੱਛਾਂ ਕਤਰੀਆਂ। [5]ਯੋਗ ਹਨ।

*ਖਤਨਾ ਕਰਾਣਾ, ਮੁੱਛਾਂ ਕਟਾਉਣੀਆਂ ਤੇ ਛਾਤੀ ਦੇ ਵਾਲ ਮੁਨਾਉਣੇ ਇਸਲਾਮ ਵਿਚ ਵਿਹਤ ਹਨ, ਇਨ੍ਹਾਂ ਨੂੰ ਹਜ਼ਰਤ ਇਬਰਾਹੀਮ ਦੀ ਸੁੰਨਤ (ਮਿਰਯਾਦਾ) ਮੰਨਿਆਂ ਜਾਂਦਾ ਹੈ। ਇਸ ਦਾ ਇਸ਼ਾਰਾ ਤੌਰੇਤ ਵਿਚ ਬੀ ਹੈ। ਕਵਿ ਜੀ ਨੇ ਜੋ ਇਸਤ੍ਰੀ ਦੀ ਕਹਾਣੀ ਉੱਪਰ ਦਿਤੀ ਹੈ, ਮੁਸਲਮਾਨਾਂ ਵਿਚੋਂ ਕਈ ਲੋਕ ਇਹ ਕਹਾਣੀ ਸੁਣਾਉਂਦੇ ਹਨ, ਪਰ ਉਹਨਾਂ ਦੀ ਕਿਸੇ ਪੁਸਤਕ ਵਿੱਚੋਂ ਅਜੇ ਤਕ ਨਹੀਂ ਲੱਭੀ ਜਾ ਸਕੀ।

ਧਾਰੀ ਰੀਤਿ ਭਏ ਦੁਰਭੇਖੀ॥੩੯॥ਰਚਨੋ ਸੁ ਈਸੁਰ ਮਾਨੁਖ ਦੇਹ। ਕਰਨੋ ਸੁਭਾਇਮਾਨ ਛਬਿ ਗੇਹ। ਉੱਤਮਾਂਗ ਪਰ[1] ਸੁੰਦਰ ਕਰੇ। ਅਧਿਕ ਰੂਪ ਕੇਸ਼ਨ ਤੇ ਧਰੇ॥੪੦॥ਤਿਨਹਿ ਮੁੰਡਾਇ ਬਿਚਾਰ ਬਿਹੀਨੇ। ਧਰਮ ਚਾਰੁਤਾ ਹਤਿ ਹਿਤ ਚੀਨੇ[2]। ਸਭਿ ਜਗ ਮਹਿ ਫੈਲੀ ਦੁਰਮਤੀ। ਕੋ ਹਟਿ ਸਕਹਿ ਰੀਤਿ ਪਿਖਿ ਅਤੀ॥੪੧॥ਤਿਸ ਬਿਧਿ ਕੋ ਸ਼ਲੋਕ ਰਚਿ ਰਾਖੇ।ਬੀਚ ਪੁਰਾਨ ਦਿਖਾਵਤਿ ਸਾਖੇ। ਪੂਰਬਲੀ ਨਹਿੰ ਰੀਤਿ ਬਿਚਾਰੈਂ।ਕੇਸ ਦਿਜਾਦਿਜ[3] ਬੀ ਸਿਰ ਧਾਰੈਂ॥੪੨॥ ਸ਼੍ਰੀ ਮੁਖ ਤੇ ਸੁਨਿ ਬਾਕ ਸੁਹਾਏ। ਨੌ ਨਿਧ ਖੱਟੀ ਸਚ ਲਖਿ ਪਾਏ। 'ਧੰਨ ਧੰਨ ਗੁਰ' ਕਹਿ ਕਰਿ ਨਮੋ। ਅਪਨੇ ਘਰ ਗਮਨੇਂ ਤਿਹ ਸਮੋਂ॥ ੪੩ ॥ ਪ੍ਰਭੁ ਜੀ ਬਸਹਿੰ ਆਗਰੇ ਮਾਂਹੀ। ਦਰਸ਼ਨ ਹਿਤ ਆਵਹਿੰ ਇਕ ਜਾਹੀਂ। ਸੁੰਦਰ ਮੰਦਿਰ ਉਪਬਨ ਬਿਖੈ। ਸਘਨ ਤਰੋਵਰ ਹਰੀਅਲਿ ਪਿਖੈਂ॥੪੪॥ ਕੁੰਜਤਿ ਨਾਨਾ ਰੰਗ ਬਿਹੰਗ।ਸ਼ੁਭਤਿ ਥਾਭ ਛਲ ਫੂਲਨਿ ਸੰਗ। ਪਾਵਸ ਰਿਤੁ ਪਸਰੀ ਘਨਘੋਰ।ਠੌਰ ਠੌਰ ਬਹੁ ਮੋਰਨਿ ਸ਼ੋਰ॥੪੫॥ ਛਿਤ ਪਰਪੁਲਤ[4] ਭਈ ਜਲ ਪਰਿਕੈ। ਨਿਕਸਨੋ ਵਹਿਰ ਸਰੋਵਰ ਭਰਿਕੈ। ਬੇਗ ਗਾਮਨੀ ਸਲਿਤਾ ਹੋਈ।ਤਪਤ ਹਤੀ ਸੀਤਲ ਸਭਿ ਕੋਈ॥੪੬॥ਬਸਹਿੰ ਬਾਗ ਮਹਿੰ ਗੁਰੂ ਚੁਮਾਸਾ।ਸਿਖ ਸੰਗਤ ਕੀ ਪੁਰਵਤਿ ਆਸਾ। ਕਬਿ ਕਬਿ ਮੇਲ ਸ਼ਾਹੁ ਸੋਂ ਬਨੈਂ। ਕਵਿ ਸੰਤੋਖ ਸਿੰਘ ਸੋ ਅਬਿ ਭਨੈ॥੪੭॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਐਨੇ 'ਨੌਨਿਧ' ਪ੍ਰਸੰਗ ਬਰਨਨੰ ਨਾਮ ਸਪਤ ਚੱਤ੍ਵਾਰਿੰਸਤੀ ਅੰਸੂ ॥੪੭॥

੪੮. [ਖਾਨ ਖਾਨਾ। ਸੱਯਦ ਨੂੰ ਕਰਾਮਾਤ ਦਾ ਉੱਤਰ]।

ਦੋਹਰਾ ॥ ਇਕ ਦਿਨ ਮੈਂ ਧਰਿ ਭਾਵਨੀ ਅਪਨੋ ਭਲੋ ਪਛਾਨ। ਦੀਨ ਖਾਨ-ਖਾਨਾ ਭਯੋ ਗੁਰ ਪਗ ਬੰਦਨ ਠਾਨਿ ॥ ੧ ॥ ਚੌਪਈ ॥ ਸਭਾ ਸਥਾਨ ਜਹਾਂ ਬਨਿਵਾਯੋ। ਲੈ ਸਤਿਗੁਰ ਕੋ ਸੰਗ ਸਿਧਾਯੋ।—ਗੁਰ ਪਾਵਨ ਪਾਵਨ ਕੋ ਕਰੈਂ[5]।ਪਾਵਨ ਘਰ ਮੇਰੋ ਜਬਿ ਫਿਰੈਂ—॥੨॥ਆਸਤਰਨ ਸੁੰਦਰ ਬਿਛਵਾਏ। ਸਾਦਰ ਸਤਿਗੁਰ ਤਹਾਂ ਬਿਠਾਏ। ਅਨਿਕ ਅਕੋਰ ਜੋਰਿ ਕਰ ਦੀਨਿ। ਬਿਨਤੀ ਕੀਨਿ ਹੋਇ ਮਨ ਦੀਨ॥੩॥ਸ਼੍ਰੀ ਪ੍ਰਭੁ ਸੁ ਪ੍ਰਸੰਨ ਬਹੁ ਭਏ।ਖੁਸ਼ੀ ਕਰੀ ਸਗਰੇ ਸੁਖ ਦਏ। 'ਪ੍ਰਥਮ ਖਾਨ ਖਾਨਾ ਜੋ ਭਯੋ। ਅਕਬਰ ਕੇ ਮਾਤੁਲ ਤੇ ਜਯੋ॥੪॥ਬਹੁ ਨੇਕੀ ਜਗ ਬਿਖੈ ਕਮਾਈ। ਭੂਮ ਭੀ ਤਿਸ ਕੀ

[1]ਅੰਗਾਂ ਵਿਚ ਉਤਮ (ਸਿਰ) (ਤਿਸ) ਪਰ ਕੇਸ਼ ਕੀਤੇ। [2]ਧਰਮ ਦੀ ਸੁੰਦਰਤਾ ਦੇ ਨਾਸ਼ ਕਰਨੇ ਵਿਚ ਹਿਤ ਜਾਣਿਆਂ। [3]ਬਾਹਮਣ ਤੇ ਨਾ-ਬ੍ਰਹਮਣ। [4]ਸਰਵੀ, ਪਾਣੀ ਨਾਲ ਭਰੀ ਹੋਈ। [5]ਚਰਨ ਪਾਵਣਾ ਕਰਨ।

ਸਮਤਾ ਪਾਈ'। ਮੁਦਤ ਭਯੋ ਸੁਨਿਕੈ ਗੁਰ ਬੈਨ। ਹੇਰਤਿ ਹੈ ਸਰੂਪ ਭਰਿ ਨੈਨ ॥ ੫ ॥ ਸੁਮਤਿ ਤੁਰਕ ਬੈਠੇ ਸਮੁਦਾਯਾ। ਕਾਜ਼ੀ ਮੁੱਲਾਂਦਿਕ ਤਿਸ ਥਾਯਾ। ਗਰ ਸ਼ਮਸ਼ੇਰ ਗੁਰੂ ਸਮ ਸ਼ੇਰ। ਬੈਠੇ ਬਿਚ ਸਭਿ ਕੇਰ ਬਡੇਰ ॥੬॥ ਦਰਸਹਿਂ ਨਰ ਨਿਜ ਗ੍ਰੀਵ ਨਿਵਾਵੈਂ। ਜੋ ਬੂਝੈ ਉੱਤਰ ਫੁਰਮਾਵੈਂ। ਸਤਿ-ਗੁਰ ਕੀ ਬਿਸਾਲ ਬਡਿਆਈ। ਦੁਸ਼ਟ ਨਰਨਿ ਤੇ ਜਰੀ ਨ ਜਾਈ ॥੭॥ ਇਕ ਸਿਰੰਦ ਕੋ ਸੱਯਦ ਬੀਚ। ਪਿਖਿ ਪ੍ਰਭੁ ਕੋ ਖੁਨਸਜੋ ਮਤਿ ਨੀਚ। ਕਹਜੋ ਤਾਂਹਿ 'ਤੁਮ ਹਿੰਦੁਨਿ ਪੀਰ। ਸਭਿ ਮਾਨਤਿ ਹੈਂ ਜਾਨਿ ਗਹੀਰ ॥੮॥ ਕਰਾਮਾਤ ਕੁਛ ਰਾਖਤਿ ਅਹੋ। ਕਿਧੌਂ ਨਹੀਂ ਬਲ,ਸੋ ਬਿਧਿ ਕਹੋ? ਚਿਤ ਚਾਹਤਿ ਹਮ ਨਿਰਨੈ ਕਰਜੋ। ਜਹਿਂ ਕਹਿਂ ਤੁਮਰੋ ਸੁਜਸੁ ਬਿਥਰਜੋ' ॥ ੯ ॥ ਲਖੀ ਤਰਕ ਤਿਹ ਸੱਯਦ ਕੇਰੀ। ਫੁਰਮਾਯੋ ਸ਼੍ਰੀ ਮੁਖ ਤਿਸ ਬੇਰੀ। 'ਬਦਨ ਬਹਾਦਰਸ਼ਾਹ ਮਝਾਰੀ। ਕਰਾਮਾਤ ਹੈ ਬਿਦਤ ਉਦਾਰੀ ॥ ੧੦ ॥ ਕਰਹਿ ਰੈਕ ਤੇ ਪੰਚ ਹਜ਼ਾਰੀ। ਨਰ ਗਨ ਅਪਰ ਬਨਹਿਂ ਅਨੁਸਾਰੀ। ਪੰਚ ਹਜ਼ਾਰੀ ਕੋ ਜੋ ਚਾਹੈ। ਕੋਪੈ ਰੈਕ ਕਰੈ ਛਿਨ ਮਾਹੈ ॥ ੧੧ ॥ ਮਾਰਹਿ ਬਖ-ਸ਼ਹਿ ਦੇਰ ਬਿਹੀਨਾ। ਤਿਸ ਮੁਖ ਮਹਿਂ ਲਖਿ ਅਜ਼ਮਤ ਪੀਨਾ'। ਪੁਨ ਸੱਯਦ ਤਰਕਤਿ ਸਭਿ ਮਾਂਹੀ। 'ਤੁਮ ਭੀ ਰਾਖਤਿ ਹਹੁ ਕੈ ਨਾਂਹੀ ॥੧੨॥ ਸੋ ਤੋ ਬਾਦਸ਼ਾਹ ਬਨਿ ਰਹਜੋ। ਬਰਤਹਿ ਹੁਕਮ ਤਿਸੀ ਕੋ ਕਹਜੋ। ਹਮ ਬੂਝਤਿ ਹੈਂ ਰਾਵਰਿ ਪਾਸ। ਜੋ ਰਾਖਤਿ ਕੁਛ ਕਰਹੁ ਪ੍ਰਕਾਸ਼' ॥੧੩॥ ਸਭਿ ਮਹਿਂ ਤਰਕ ਸੁਨੀ ਜਬਿ ਨਾਥ। ਜੇਬ ਮਝਾਰ ਡਾਰਿ ਕਰਿ ਹਾਥ। ਮੁਹਰ ਨਿਕਾਸੀ ਕੋਤਿਕ ਤਬੈ। ਬੋਲੇ ਸ਼੍ਰੀ ਪ੍ਰਭੁ ਸੁਨਤਜੋਂ ਸਬ ॥ ੧੪ ॥ 'ਪਿਖਿ ਦੀਨਾਰ ਜੁ ਹਾਥ ਹਮਾਰੇ। ਇਹ ਅਜ਼ਮਤਿ ਲਿਹੁ ਦੁਤੀ ਬਿਚਾਰੇ। ਜਿਸ ਢਿਗ ਹਇਂ ਚਾਹੈ ਸੋ ਕਰੈ। ਲਰਤਿ ਹਜ਼ਾਰਹੁ ਜਿਸ ਹਿਤ ਮਰੈ'॥੧੫॥ ਸੁਨਿ ਮੱਯਦ ਬੋਲਜੋ ਤਜਿ ਮੌਨ। 'ਤੁਮ ਮਹਿਂ ਕਰਾਮਾਤ ਹੈ ਕੌਨ? ਦੌਲਤ ਆਦਿ ਅਨੇਕ ਪ੍ਰਕਾਰੀ। ਜਿਸ ਤੇ ਮਾਨਹਿਂ ਲੋਕ ਹਜ਼ਾਰੀ' ॥੧੬॥ ਸੁਨਿ ਸਤਿਗੁਰ ਸ਼ਮਸ਼ੇਰ ਨਿਕਾਸੀ। ਸਭਿ ਮਹਿਂ ਛਟਾ ਸਮਾਨ ਪ੍ਰਕਾਸ਼ੀ। ਤਤ-ਛਿਨ ਬਦਨ ਪੀਤ ਹੁਇ ਗਏ। ਲੋਚਨ ਸਮੁਖ ਨ ਕਰਤੇ ਭਏ ॥ ੧੭ ॥ ਤੇਜ ਦਿਪਤ ਸ਼੍ਰੀ ਮੁਖ ਤੇ ਕਹੈਂ। 'ਇਹ ਭੀ ਕਰਾਮਾਤ ਇਕ ਅਹੈ। ਅਬ ਹੀ ਸਿਰ ਉਤਾਰ ਕਰਿ ਤੇਰਾ। ਫਲ ਸ਼ਾਖਾ ਸਮ ਦੇ ਧਰਿ ਰੇਰਾ ॥ ੧੮ ॥ ਨਹਿਂ ਜਥਾਬ ਕੁਛ ਸ਼ਾਲ ਨ ਹੋਵੈ।ਜੀਵਨ ਬਾਦ ਬਾਦ ਕਰਿ ਖੋਵੈਂ'। ਪਿਖਿ

ਸਤਿਗੁਰ ਕੋ ਤੇਜ ਬਿਲੰਦਾ। ਹੋਤਿ ਭਯੋ ਸੱਯਦ ਸ਼ਰਮਿੰਦਾ* ॥੧੯॥ ਕਹਨੋ ਗਯੋ ਪੁਨ ਥਾਕ ਨ ਕੋਈ। ਨੀਚਿ ਗ੍ਰੀਵ ਅਵਨੀ ਅਵਲੋਈ। ਕਿਤਿਕ ਸਮੇਂ ਤਕ ਥਿਰ ਗੁਰ ਰਹੇ। ਪੁਨ ਡੇਰੇ ਕਹੁ ਆਵਨ ਚਹੇ ॥ ੨੦ ॥ ਹਯ ਅਰੂਢਿ ਗਤਿ ਮੰਦਹਿ ਮੰਦ। ਆਨਿ ਪਹੂਚੇ ਸ਼੍ਰੀ ਜਗ ਬੰਦ। ਉਤਰਿ ਤੁਰੰਗਮ ਤੇ ਪ੍ਰਭੁ ਥਿਰੇ। ਰੁਚਿਰ ਪ੍ਰਯੰਕ ਪੌਢਿਬੋ ਕਰੇ ॥੨੧॥ ਇਕ ਦਿਨ ਸਤਿਗੁਰ ਸਹਜ ਸੁਭਾਇ। ਬੈਠੇ ਹੁਤੇ ਬੀਚ ਸਮੁਦਾਇ। ਪ੍ਰਥਮ ਪਠਾਨਨ ਕੋ ਧਨ ਕੇਤਾ। ਦੇਨੋ ਹੁਤੋ ਸੋਚਿ ਕੁਲ ਕੇਤਾ ॥ ੨੨ ॥ ਕਾਜ਼ੀ ਪਹਿ ਫਿਰਾਦ ਹਿਤ ਗਏ। ਗੁਰ ਜਬਰੀ ਕੋ ਭਾਖਤਿ ਭਏ।'ਏਤਿਕ ਦਰਬ ਹਮਾਰੋ ਅਹੈ। ਕੌਨ ਦੋਸ਼ ਤੇ ਸੋ ਨਹਿੰ ਲ੍ਹਹੈ'॥੨੩॥ਤਬਿ ਕਾਜ਼ੀ ਲਿਖਿ ਦੀਨ ਇਲਾਮ[1]।ਲੈ ਕਰਿ ਆਏ ਖਾਨ ਤਮਾਮ। ਜਬਹਿ ਬਿਲੋਕਨੋ ਸ਼੍ਰੀ ਗੁਨ ਖਾਨੀ। ਬੀਚ ਸਭਾ ਕੇ ਕੀਨਿ ਬਖਾਨੀ ॥ ੨੪ ॥ 'ਸੁਨਹੁ ਪਠਾਨਹੁ ਅਬਿ ਤੁਮ ਜਾਇ। ਕਾਜ਼ੀ ਕੋ ਦੀਜੈ ਸਮੁਝਾਇ। ਲਸ਼ਕਰ ਮਹਿੰ[2] ਮਖੀਆਂ ਬਹੁਤੇਰੀ। ਖਾਨਾ ਮਕਰੂ[3] ਕਰਹਿੰ ਘਨੇਰੀ ॥ ੨੫ ॥ ਤਿਨ ਪਰ ਪ੍ਰਥਮ ਇਲਾਮ ਪਠਾਵਹੁ।–ਨਹਿੰ ਖਾਨੇ ਪਰ ਥਿਰਹੁ–ਹਟਾਵਹੁ'। ਇਮ ਕਹਿ ਸੋ ਇਲਾਮ ਗੁਰ ਫਾਰਾ। ਨਿਜ ਕਰ ਤੇ ਅਵਨੀ ਪਰ ਡਾਰਾ ॥੨੬॥ ਪਿਖਿ ਪਠਾਨ ਸਗਰੇ ਬਿਸਮਾਏ। ਉਠਿ ਕਾਜ਼ੀ ਢਿਗ ਤੂਰਨ ਆਏ।'ਗੁਰੂ ਨ ਮਾਨਹਿੰ ਕਾਗਦ ਫਾਰਾ।–ਦਲ ਮਖੀਆਂ ਪਰ ਪਠਹੁ[4]'–ਉਚਾਰਾ' ॥੨੭॥ ਸੁਨਿ ਕਾਜ਼ੀ ਜਰਿ ਬਰਿ ਕੈ ਛਾਰ। ਕੁਪਯੋ ਰਿਦੇ ਨਹਿੰ ਲਖਹਿ ਗਵਾਰ। ਅਪਰ ਉਪਾਵ ਨਹੀਂ ਕੁਛ ਚਾਲਾ। ਸ਼ਾਹੁ ਸਮੀਪ ਗਯੋ ਤਿਸ ਕਾਲਾ॥੨੮॥ਕਹਨੋ 'ਇਲਾਮ ਗੁਰੂ ਨੇ ਫੇਰਾ। ਹਾਨਤਿਕਰੈ ਸ਼ਰ੍ਹ ਇਸ ਬੇਰਾ। ਕਾਗਦ ਫਾਰਿ ਧਰਾ ਪਰ ਡਾਰਾ। ਨਹਿੰ ਕੈਸੇ ਉਰ ਮਹਿੰ ਛਰ ਧਾਰਾ'॥੨੯॥ਸੁਨਿਕੈ ਪਾਤਸ਼ਾਹੁ ਰਿਸ ਸਾਜਿ। ਕਾਜ਼ੀ ਪਰ ਹੋਯੋ ਇਤਰਾਜ਼[5]। 'ਇਹ ਤੈ ਕਹਾਂ ਕੀਨਿ ਮਤਿਮੰਦੇ ! ਜਾਤਿ ਇਲਾਹੀ, ਛਕਰ ਬਿਲੰਦੇ ॥ ॥੩੦॥ ਤਿਨ ਪਰ ਕੈਸੇ ਪਠਨੋ ਇਲਾਮ। ਇਹ ਤੈਂ ਕੀਨਿ ਬੁਰੋ ਬਹੁ ਕਾਮ।

[1]ਇਸ਼ਤਿਹਾਰ। [ਅ:, ਇਅ਼ਲਾਮ]। [2](ਤੁਹਾਡੇ) ਲਸ਼ਕਰ ਵਿਚ। [3]ਅਪਵਿੱਤ੍ਰ। [4]ਮੱਖੀਆਂ ਦੇ ਦਲ ਉੱਪਰ (ਇਲਾਮ) ਘੱਲੋ। (ਅ) ਮਖੀਆਂ ਪੁਰ ਦਲ ਭੇਜੋ। [5]ਨੁਕਤਾਚੀਨੀ ਕੀਤੀ।

*ਇਸ ਦਾ ਭਾਵ ਇਹ ਹੈ ਕਿ ਸੰਸਾਰ ਵਿਚ ਕਰਾਮਾਤ ਇਨ੍ਹਾਂ ਚੀਜ਼ਾਂ ਦੀ ਹੈ ਜਿਸ ਅਗੇ ਤੁਸੀਂ ਝੁਕਦੇ ਹੋ। ਜੋ ਕਰਾਮਾਤ ਸਿੱਧੀਆਂ ਵਾਲੀ ਹੈ ਸੋ ਨਾਟਕ ਚੇਟਕ ਹੈ, ਜੋ ਕਰਾਮਾਤ ਰੂਹਾਨੀ ਔਜ ਹੈ ਉਸ ਨੂੰ ਤੁਸੀਂ ਮਾਇਆ ਪੂਜ ਤੇ ਤਅੱਸਬ ਦੇ ਭਰੇ ਲੋਕ ਸਮਝ ਨਹੀਂ ਸਕਦੇ, ਇਸ ਲਈ ਉਸ ਸੰਬੰਧੀ ਬਚਨ ਬਿਲਾਸ ਸੁਣਨ ਦੇ ਲਾਇਕ ਤੁਸੀਂ ਨਹੀਂ ਹੋ।

[1]ਜਨ ਆਗੈ ਕਰ ਜੋਰਨਿ ਬਨੈ।ਤਿਨ ਪਰ ਹੁਕਮ ਆਪਨੋ ਭਨੈਂ ?'॥੩੧॥
[1]ਇਮ ਕਹਿ ਕਾਜ਼ੀ ਕੀਨਿ ਤਗੀਰਾ[1]। ਗੁਰ ਕੋ ਜਾਨਯੋਂ--ਪੀਰਨ ਪੀਰਾ।
ਸਲਤਨ ਦਈਮੋਹਿ ਕੋ--ਜਾਨੈ।--ਸੋਕੈਸੇ ਕਰਿ ਇਮਨਹਿੰ ਮਾਨੈ*--॥੩੨॥
ਰਾਜਾ ਇਕ ਜੈਸਿੰਘ ਸਵਾਈ†।ਦੁਤੀ ਅਜੀਤ ਸਿੰਘ ਨਰ ਰਾਈ। ਉਜ਼ਰੇ
ਹੁਤੇ ਸੁ ਲਸ਼ਕਰ ਮਾਂਹੀ। ਸਤਿਗੁਰ ਸ਼ੋਭਾ ਸੁਨਿ ਕਰਿ ਤਾਂਹੀ ॥ ੩੩ ॥
ਮਿਲਿਬੇ ਹਿਤ ਸੋ ਚਲਿ ਕਰਿ ਆਏ। ਦ੍ਵੈ ਅਸੁ ਧਨ ਅਕੋਰ ਕਹੁ ਲਯਾਏ।
ਸੰਗ ਬਹੁਤ ਸੁਭਟਨਿ ਕੀ ਭੀਰ। ਪਹੁੰਚੇ ਆਨਿ ਪ੍ਰਭੂ ਕੇ ਤੀਰ॥੩੪॥ਕਰਿ
ਪਗ ਨਮੋ ਹੁਕਮ ਲੈ ਢਿਰੇ।ਮੁਦਤ ਭਏ ਗੁਰ ਦਰਸ਼ਨ ਕਰੇ।ਸ਼ੁਭ ਮੁਖ ਕਰਿ
ਬੂਝੈ ਤਿਹ ਸਮੈ। 'ਅਪਨਿ ਪ੍ਰਸੰਗ ਸੁਨਾਵਹੁ ਹਮੈਂ ॥੩੫॥ ਕਿਤਿਕ ਬਾਹਨੀ

---

[1] ਪਾਤਸ਼ਾਹ ਨੇ) ਐਉਂ ਕਹਿਕੇ ਕਾਜ਼ੀ ਨੂੰ (ਅਪਣੇ ਉਹਦੇ ਤੋਂ) ਬਦਲ ਦਿੱਤਾ । [ਅ:, ਤਗ਼ੱਯੁਰ=ਬਦਲਨਾ]।

*ਇਹ ਗਲ ਪੁਰਾਤਨ ਗ੍ਰੰਥ ਗੁਰ ਸ਼ੋਭਾ, ਮਹਿਮਾ ਪ੍ਰਕਾਸ਼ ਆਦਿਕਾਂ ਵਿਚ ਹੈ, ਨਹੀਂ ਤੇ ਨਾ ਹੀ ਸੋ ਸਾਖੀ ਵਿਚ ਮਿਲਦੀ ਹੈ। ਜੇ ਇਸ ਪ੍ਰਸੰਗ ਦੀ ਕੋਈ ਅਸਲ ਹੈ ਤਾਂ ਇਉਂ ਅਸਲ ਗਲ ਹੋਣੀ ਹੈ ਕਿ ਜਦੋਂ ਔਰੰਗਜ਼ੇਬ ਨੇ ਫ਼ਰਨਾਮਾ ਪੜ੍ਹਕੇ ਐਲਾਨ ਜਾਰੀ ਕੀਤਾ ਹੈ ਕਿ 'ਗੁਰੂ ਗੋਬਿੰਦ ਸਿੰਘ ਜੀ ਨੂੰ ਮੇਰੇ ਰਾਜ ਵਿਚ ਕਿਤੇ ਫਿਰਨ ਟੁਰਨ ਦੀ ਰੋਕ ਨਹੀਂ ਤੇ ਕੋਈ ਸੂਬਾ ਯਾ ਉਹਦੇਦਾਰ ਉਹਨਾਂ ਨਾਲ ਜੰਗ ਜਦਲ ਨਾ ਕਰੇ', ਤਦੋਂ ਸਰਹਿੰਦ ਤੇ ਲਾਹੌਰ ਦੇ ਸੂਬੇ ਦੁਖੀ ਹੋਏ। ਉਸ ਸਮੇਂ ਸ਼ਰ੍ਹਾ ਦਾ ਫਤਵਾ ਪਾਤਸ਼ਾਹੀ ਫੁਰਮਾਨ ਤੋਂ ਵਧੇਰੇ ਅਸਰ ਰੱਖਦਾ ਸੀ, ਉਨ੍ਹਾਂ ਨੇ ਕੋਈ ਐਲਾਨ ਕਿਸੇ ਵਡੇ ਕਾਜ਼ੀ ਤੋਂ ਝੂਠ ਮੂਠ ਦਾ ਫਤਵਾ ਲਾਕੇ ਜਾਰੀ ਕਰਵਾਯਾ ਹੋਵੇ ਕਿ ਜੋ ਪਠਾਣ ਆਦਿ ਮੁਸਲਮਾਨ ਜੰਗ ਵਿਚ ਮਰੇ ਹਨ ਉਨ੍ਹਾਂ ਦੇ ਵਾਰਸ ਗੁਰੂ ਜੀ ਤੋਂ ਅਪਣਾ ਹਰਜਾਨਾ ਲੈ ਸਕਦੇ ਹਨ। ਯਾ ਆਗਰੇ ਦੇ ਕਾਜ਼ੀ ਨੇ ਕਿਸੇ ਪਠਾਣ ਨੂੰ ਕੋਈ ਪਰਵਾਨਾ ਦੇ ਦਿੱਤਾ ਹੋਵੇ ਜਿਸ ਨੂੰ ਗੁਰੂ ਜੀ ਨੇ ਫਾੜ ਦਿੱਤਾ, ਕਿਉਂਕਿ ਜੰਗ ਵਿਚ ਮਰੇ ਦੁਵੱਲੀ ਇਕੋ ਜੇਹੇ ਹਨ, ਕਿਸੇ ਇਕ ਧਿਰ ਨੂੰ ਦੂਏ ਤੋਂ ਹਰਜਾ ਲੈਣ ਦਾ ਹੱਕ ਨਹੀਂ, ਖਾਸ ਕਰ ਉਸ ਵੇਲੇ ਕਿ ਜਦੋਂ ਧਾਵਾ ਗੁਰੂ ਜੀ ਪਰ ਕੀਤਾ ਗਿਆ ਹੈ, ਆਪ ਨੇ ਧਾਵਾ ਕਿਸੇ ਪਰ ਨਹੀਂ ਸੀ ਕੀਤਾ। ਪਾਤਸ਼ਾਹ ਨੇ ਗੁਰੂ ਜੀ ਦਾ ਪੱਖ ਸਹੀ ਮੰਨਿਆਂ ਹੈ ਤੇ ਕਾਜ਼ੀ ਨੂੰ ਸ਼ਰਾਰਤੀ ਜਾਣਕੇ ਉਸ ਦੀ ਬਦਲੀ ਕਰ ਦਿੱਤੀ ਹੈ। ਬਾਕੀ ਰਿਹਾ ਮੱਖੀਆਂ ਵਾਲਾ ਦ੍ਰਿਸ਼ਾਂਤ, ਦ੍ਰਿਸ਼ਾਂਤ ਦਾ ਇਕ ਅੰਗ ਲਈਦਾ ਹੈ, ਜੋ ਏਥੇ ਇਅ਼ਲਾਨ ਦੇ ਫਜ਼ੂਲ ਹੋਣ ਦਾ ਸੂਚਕ ਹੈ, ਦ੍ਰਿਸ਼ਾਂਤ ਕਵੀ ਜੀ ਦਾ ਅਪਣਾ ਹੈ। ਗੁਰੂ ਜੀ ਦੇ ਦ੍ਰਿਸ਼ਾਂਤ ਪ੍ਰਮਾਣ ਬਹੁਤ ਪ੍ਰਾਗੱਲਭ ਹੁੰਦੇ ਹਨ। ਇਸ ਕਥਾ ਦਾ ਹੋਰਥੋਂ ਸਬੂਤ ਕਿਤੋਂ ਕੋਈ ਨਹੀਂ ਮਿਲਦਾ।

†ਇਹ ਜੈ ਸਿੰਘ ਇਸੇ ਸਮੇਂ ਹੋਇਆ ਹੈ, ਇਹ ੧੭੫੫ ਬਿ: ਵਿੱਚ ਗੱਦੀ ਤੇ ਬੈਠਾ ਤੇ ੧੭੯੯ ਵਿਚ ਮੋਇਆ, ਦੇਖੋ ਰਾਸ ੧੦ ਅੰਸੂ ੩੨ ਅੰਕ ੧੫ ਦੀ ਹੇਠਲੀ ਟੂਕ।

ਰਾਖਨ ਕੇਰਾ ? ਰਾਜ ਤੁਮਹੁ ਢਿਗ ਹੈ ਜੁ ਥਡੇਰਾ'। ਸੁਨਿ ਰਾਜਨਿ ਕਰ ਜੋਰਿ ਉਚਾਰੇ। 'ਦੇਸ਼ ਬਟੋਰਨ ਕਰਹਿੰ ਜਿ ਸਾਰੇ ॥੩੬॥ ਸਵਾ ਲਾਖ ਘੋਰਾ ਹੁਇ ਜਾਇ। ਸਭਿ ਕੋ ਖਰਚ ਚਲੈ ਸਮੁਦਾਇ। ਧਨੀ ਤੋਗ ਕੇ ਬਡ ਰਜਪੂਤ। ਛਿਨ ਮਹਿੰ ਰਿਪੁ ਕੋ ਕਰਤਿ ਕਪੂਤ ॥੩੭॥ ਨਿਕਟ ਦੌਨ ਕੇ ਲਾਖ ਅਢਾਈ। ਸੰਗ ਚਢਹਿੰ ਘੋਰਾ ਸਮੁਦਾਈ'। ਸ਼੍ਰੀ ਮੁਖ ਤੇ ਤਿਨ ਪ੍ਰਤਿ ਫੁਰਮਾਯੋ। 'ਲਸ਼ਕਰ ਦੇਸ਼ ਅਹੈ ਅਧਿਕਾਯੋ ॥ ੩੮ ॥ ਤੇਜ ਬਿਸਾਲ ਸ਼ਸਤ੍ਰ ਬਢ ਧਾਰੀ। ਬੁਰੀ ਬਾਰਤਾ ਏਕ ਤੁਮਾਰੀ। ਗਊ ਕਸਾਈ ਕੇ ਕਰ ਦੀਤਿ। ਧਰਮ ਬਿਨਾਸ਼ ਅਪਨਿ ਕਰਿ ਲੀਤਿ' ॥ ੩੯ ॥ ਨਰਪਤਿ ਸੁਨਿ ਗੁਰ ਤੇ ਬਿਸਮਾਏ। ਚਿਤ ਮਹਿੰ ਚਿਤਵਤਿ–ਲਖਨੋ ਨ ਜਾਏ–। 'ਸਕਲ ਦੇਸ਼ ਕੇ ਵਿਚ ਕਿਸ ਥਾਂਈ। ਬਸਨ ਨ ਦਏ ਕਸਾਬ ਕਦਾਈਂ ॥ ੪੦ ॥ ਜਹਿੰ ਲਗਿ ਹਮਰੀ ਪਾਰ ਬਸਾਇ। ਪਿਖਹਿੰ ਕਸਾਬ ਤੁਰਤ ਬਿਨਸਾਇੰ। ਕਿਸ ਤੇ ਆਪ ਸੁਨੀ ਫੁਰਮਾਵਉ। ਜਿਸ ਤੇ ਦੋ ਉਪਦੇਸ਼ ਹਟਾਵਉਂ' ॥ ੪੧ ॥ ਸ਼੍ਰੀ ਮੁਖ ਤੇ ਫੁਰਮਾਯੋ ਕੇਤ। 'ਤਨੁਜਾ ਤੁਰਕਨ ਕੋ ਤੁਮ ਦੇਤਿ। ਇਸ ਤੇ ਪਰੈ ਨ ਔਗੁਨ ਔਰ। ਕਛਵਾਹੇ,ਹਾਂਡੇ, ਰਾਠੌਰ'[1] ॥੪੨॥ ਇੱਤਯਾਦਿਕ ਤੁਮ ਨਾਮ ਕਹਾਵਹੁ। ਅਪਨੀ ਐਂਠ ਸੁਜਸੁ ਬਿਰਧਾਵਹੁ। ਇਹ ਤੁਮ ਬਿਖੈ ਰੀਤਿ ਬਹੁ ਖੋਟੀ। ਕਰਤਿ ਰਹੋ, ਕਿਨ ਪ੍ਰਥਮ ਨ ਹੋਟੀ ॥ ੪੩ ॥ ਆਗੇ ਕੋ ਚਹੀਅਹਿ ਤੁਮ ਐਸੇ। ਤਨੁਜਾ ਤੁਰਕ ਨ ਦੀਜਹਿ ਕੈਸੇ'। ਸੁਨਤਿ ਨਰਿੰਦਨਿ ਰਿਦੇ ਬਿਚਾਰੀ।–ਗੁਰ ਉਪਦੇਸ਼ ਹਮਹੁ ਜਸੁ ਕਾਰੀ ॥ ੪੪ ॥ ਦੇਸ਼ ਬਿਦੇਸ਼ਨ ਮਹਿੰ ਅਪਕੀਰਤਿ। ਸਭਿ ਰਜਪੂਤਨਿ ਕੀ ਬਿਸਤੀਰਤਿ–। ਇੱਤਯਾਦਿਕ ਬਹੁ ਦੂਹਨ ਬਿਚਾਰੀ। ਗੁਰ ਹਜ਼ੂਰ ਤਬਿ ਸਪਥ ਉਚਾਰੀ ॥ ੪੫ ॥ 'ਜੌ ਰਜਪੂਤ ਬੀਜ ਸ਼ੁਭ ਹੋਇ। ਤਨੁਜਾ ਤੁਰਕ ਨ ਦੈ ਹੈ ਕੋਇ। ਸ਼੍ਰੀ ਗੁਰ ਤੁਮਰੋ ਭਯੋ ਪਿਤਾਮਾ। ਸੁਜਸੁ ਆਜ ਲਗਿ ਤਿਨ ਅਭਿਰਾਮਾ ॥੪੬॥ ਰਾਜੇ ਬਾਵਨ ਕੋ ਮੁਚਵਾਇ। ਵਹਿਰ ਗ੍ਵਾਲਿਯਰ ਤੇ ਤਬਿ ਆਇ। ਤੁਮ ਭੀ ਅਹੋ ਤਿਨਹੁੰ ਕੇ ਪੋਤੇ। ਰਣ ਮਹਿੰ ਮਹਾਂ ਬੀਰ ਰਸ ਪੋਤੇ[2] ॥੪੭॥ ਸੁਨੇ ਜੋਗ ਰਾਵਰ ਕੋ ਭਾਰੇ। ਕਰਨੋ ਸ਼ੋਕ ਤੁਰਕਾਨੇ ਸਾਰੇ'। ਸ਼੍ਰੀ ਗੁਰ ਕ੍ਰਿਪਾ ਦ੍ਰਿਸ਼ਟਿ ਤਬਿ ਕੀਨ। ਸਿਪਰ ਖੜਗ ਮੰਗਵਾਵਨਿ ਕੀਨ ॥੪੮॥ ਬਖਸ਼ੀ ਜੈ ਸਿੰਘ ਕੋ ਹਰਖਾਇ। ਲੇ ਕਰ ਮਹਿੰ ਪਗ ਸੀਸ ਨਿਵਾਇ। ਤਰਕਸ਼ ਧਨੁਖ ਦੇਖਿ

[1]ਤਿੰਨੇ ਰਾਜਪੂਤਾਂ ਦੀਆਂ ਜਾਤਾਂ ਹਨ। [2]ਬੀਰ ਰਸ ਨਾਲ ਭਰੇ ਹੋਏ [ਪੋਤੇ=ਪੋਤੇ]। (ਅ) ਬੀਰ ਰਸ ਦੇ ਜਹਾਜ਼ ਹੋ। [ਸੰਸ:, ਪੋਤ=ਜਹਾਜ]।

ਕਰਿ ਪੀਨ। ਨ੍ਰਿਪਤਿ ਅਜੀਤ ਸਿੰਘ ਕਹੁ ਦੀਨ ॥ ੪੯ ॥ ਗੁਰ ਤੇ ਲੈ ਬਖਸ਼ਿਸ਼ ਹਰਖਾਏ। ਨਮੋ ਕਰੀ ਹੁਇ ਬਿਦਾ ਸਿਧਾਏ। ਗਏ ਸਰਾਹਤਿ ਅਪਨੇ ਡੇਰੇ। ਸ਼੍ਰੀ ਨਾਨਕ ਗਾਦੀ ਪਰ ਹੇਰੇ ॥ ੫੦ ॥ ਇਮ ਸ਼੍ਰੀ ਪ੍ਰਭੁ ਦਿਨ ਕਿਤਿਕ ਬਿਤਾਏ।ਦਰਸਹਿ ਸੈਗਤਿ ਮਿਲਿ ਸਮੁਦਾਏ। ਦਰਬ ਆਦਿ ਬਹੁ ਅਰਪਿ ਅਕੋਰ। ਪੂਰਹਿਂ ਕਾਮਨਾ ਕੋ ਜਸ ਲੋਰਿ ॥ ੫੧ ॥ ਇਤਿ ਸ਼੍ਰੀ ਗੁਰਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਐਨੇ 'ਆਗਰੇ' ਪ੍ਰਸੰਗ ਬਰਨਨੰ ਨਾਮ ਅਸ਼ਟ ਚੱਤ੍ਵਾਰਿੰਸਤੀ ਅੰਸੂ ॥ ੪੮॥

੪੯. [ਬਹਾਦਰਸ਼ਾਹ ਨੂੰ ਸੁਮਤ। ਸਿੱਖ ਸੁਤਾ ਦਾ ਧਰਮ ਦੇਖਣਾ]।

ਦੋਹਰਾ ॥ ਨਾਮ ਜਵਾਹਰ ਸਿੰਘ ਜਿਸ ਜੜੀਆ ਸਿਖ ਸੁਨਿਆਰ। ਸੁਤਾ ਤਰੁਨ ਤਿਸ ਕੀ ਹੁਤੀ ਸੁੰਦਰ ਬਹੁ ਸੁ ਕੁਮਾਰ ॥੧॥ ਚੌਪਈ ॥ ਸੋ ਦਰਸ਼ਨ ਹਿਤ ਚਲਿ ਕਰਿ ਆਈ। ਸੂਖਮ ਬਸਤ੍ਰ ਉਪਾਧਨ ਲਯਾਈ। ਚਰਨ ਸਰੋਜਨ ਕੋ ਕਰਿ ਨਮੋ।ਬੈਠੀ ਅਵਿਲੋਕਹਿ ਤਿਹ ਸਮੋ ॥੨॥ਕੇਤਿਕ ਸਿੰਘ ਸਮੀਪ ਥਿਰੇ ਹੈਂ। ਬਾਜ਼ ਵਿਖੇ ਤਰੁ ਚਾਰੁ ਤਰੇ ਹੈਂ[1]।ਸ਼ਾਹ ਬਹਾਦਰ ਸਹਿਜ ਸੁਭਾਇ। ਫਿਰਤਿ ਸੈਲ ਹਿਤ ਹੇਰਤਿ ਥਾਂਇ ॥੩॥ ਜਬਿ ਹੀ ਬਾਗ ਨਿਕਟ ਚਲਿ ਆਯੋ।–ਇਹਾਂ ਗੁਰੂ ਥਿਰਹੈਂ–ਸੁਧਿ ਪਾਯੋ।ਦਰਸ਼ਨ ਕਰਨ ਮਨੋਰਥ ਧਾਰਾ। ਉਤਰਿ ਪ੍ਰਵੇਸ਼ਯੋ ਬਾਗ਼ ਮਝਾਰਾ ॥ ੪ ॥ ਫਰਸ਼ ਬਿਸਾਲ ਗੁਰੂ ਕਰਿ-ਵਾਏ। ਇਕਠੇ ਸਿੰਘ ਭਏ ਸਮੁਦਾਏ। ਤਤਛਿਨ ਆਨਿ ਬੰਦਨਾ ਕੀਨਿ। ਪ੍ਰਭੂ ਬਿਠਾਯੋ ਆਦਰ ਦੀਨ ॥੫॥ ਜਥਾ ਜੋਗ ਸਭਿ ਲੋਕ ਖਰੇ ਹੈਂ। ਗੁਰੂ ਸ਼ਾਹੁ ਕੋ ਪਿਖਨਿ ਕਰੇ ਹੈਂ।ਸਿਖ ਕੀ ਤਨੁਜਾ ਢਿਗ ਥਿਰਰਹੀ। ਉਠਿ ਕਰਿ ਇਤ ਉਤ ਕਿਤ ਗੀ ਨਹੀਂ ॥ ੬ ॥ ਸ਼ਾਹੁ ਬਹਾਦਰ ਜਬਹਿ ਬਿਲੋਕੀ। ਸੁੰਦਰ ਰੂਪ ਚਾਹਿ ਬਿਸ਼ਿਯੋਂ ਕੀ। ਭਯੋ ਲੁਭਾਇਮਾਨ ਤਤਕਾਲਾ। ਦੇਖਿ ਚਕੋਰ ਚੰਦ ਕੀ ਢਾਲਾ ॥੭॥ ਗੁਰ ਤੇ ਸ਼ੰਕ ਰਹਯੋ ਬਹੁਤੇਰਾ। ਭਯੋ ਬਿਬਸ ਮਨ ਫਿਰਯੋ ਨ ਫੇਰਾ।ਲਾਲਚ ਲਗਯੋ ਪਿਖਨਿ ਕੇ ਕਾਰਨ।ਕਰੈ ਬਾਤ ਬਹੁ ਭਾਂਤਿ ਉਚਾਰਨ ॥੮॥ ਬੂਝਨਿ ਲਗਯੋ 'ਹਮਾਰੇ ਮਤ ਮੈਂ। ਕਲਮਾ ਪਢਤਿ ਜੁ ਕਰਿ ਹਿਤ ਚਿਤ ਮੈਂ। ਸੋ ਦੋਜ਼ਕ ਮੈਂ ਪਰਤ ਨ ਕੋਈ। ਜਾਤਿ ਭਿਸਤ ਸੁਖ ਭੋਗੈ ਸੋਈ' ॥ ੯ ॥ ਸੁਨਿ ਗੁਰ ਕਹਯੋ 'ਨ ਇਮ ਬਨਿ ਆਵੈ। ਜਥਾ ਕਰਮ ਕਰਿ ਤਥਾ ਸੁ ਪਾਵੈ। ਕਲਮਾ ਪਢਹਿ ਕਮਾਵੈ ਖੋਟ। ਤਿਸ ਕੋ ਸੰਕਟ ਨਰਕ ਨ ਛੋਟ[2] ॥ ੧੦ ॥ ਭੋਗਹਿ ਕਸ਼ਟ ਅਨੇਕ ਪ੍ਰਕਾਰ। ਨਹਿ ਕਲਮਾ ਤਿਹ ਲਾਤ ਉਬਾਰ'।ਕਹੈ ਬਹਾਦਰਸ਼ਾਹ 'ਹਮਾਰੇ।ਕਲਮਾ ਕਰਹਿ

[1] ਸੁੰਦਰ ਬ੍ਰਿੱਛ ਦੇ ਹੇਠਾਂ। [2] ਨਰਕ ਦੇ ਸੰਕਟਾਂ ਦੀ ਛੋਟ ਨਹੀਂ ਹੁੰਦੀ।

ਉਧਾਰ ਉਚਾਰੈ[1] ॥ ੧੧॥ ਝੂਠ ਕਹਜੋ ਕੈ ਸਾਚ ਬਖਾਨਾ। ਕਿਮ ਹਮ ਪਤਾ ਲੈਹਿੰ ਮਨ ਜਾਨਾ। ਜਾਨੇ ਬਿਨਾ ਪ੍ਰਤੀਤ ਨ ਆਵੈ। ਲਿਖੀ ਸਾਚ ਹੀ ਹੁਇ,ਮਨ ਭਾਵੈ[2] ॥੧੨॥ ਕੋਸ਼ਪ ਸ਼੍ਰੀ ਗੁਰ ਤਬੈ ਹਕਾਰਾ। ਨਿਕਟਿ ਨਿਹਾਰਜੋ ਤਾਂਹਿ ਉਚਾਰਾ। 'ਏਕ ਰਜਤਪਣ ਕੋਸ਼ ਧਰਜੋ ਹੈ। ਜਿਸ ਪਰ ਕਲਮਾ ਸੈਨ ਪਰਜੋ ਹੈ[3] ॥ ੧੩ ॥ ਤਿਸ ਕੋ ਲੈ ਕਰਿ ਹਾਥ ਸਿਧਾਵਹੁ। ਟਕੇ ਬਜ਼ਾਰ ਬਿਖੈ ਤੁ ਲਗਾਵਹੁ। ਬੈਠਜੋ ਸ਼ਾਹੁ ਸ਼ੀਘ੍ਰ ਤੂੰ ਜਾਉ। ਹਮਰੇ ਨਿਕਟ ਅਬੈ ਲੈ ਆਉ[4] ॥ ੧੪ ॥ ਗੁਰ ਆਇਸ ਤੇ ਕੋਸ਼ਪ ਗਯੋ। ਬੀਚ ਬਜ਼ਾਰ ਰਜਤਪਣ ਦਯੋ।'ਇਸਕੋ ਟਕੇ ਦੇਹੁ ਗਿਨਿ ਮੋਹੀ।ਜੋਤਿਕ ਭਾਉ[5]ਬਿਕਤ ਇਤ ਹੋਹੀ' ॥ ੧੫ ॥ ਪਿਖਿ ਸਰਾਫ ਨੇ ਦੀਯੋ ਬਗਾਈ। 'ਇਹ ਖੋਟੋ ਨਹਿੰ ਚਲਾਹੁ ਇਥਾਂਈਂ'।ਚਾਰ ਪਾਂਚ ਹਾਟਨ ਪਰ ਫਿਰਜੋ।ਨਹਿੰ ਸਰਾਫ ਕਿਨ ਕਰ ਮਹਿੰ ਧਰਜੋ ॥੧੬॥ ਹਟਿ ਕਰਿ ਗੁਰ ਢਿਗ ਆਨਿ ਸੁਨਾਈ। 'ਇਸੇ ਸਰਾਫ ਨ ਲੇਤਿ ਕਦਾਈਂ। ਖੋਟੇ ਕੋ ਬਿਲੰਕਿ ਤਤਕਾਲਾ। ਰਿਸ ਕੋ ਧਰਤਿ ਹਾਥ ਤੇ ਛਾਲਾ ॥ ੧੭॥ ਟਕੇ ਦੇਨ ਤੋਂ ਕਿਤਹੂੰ ਰਹੈ। ਝਿਰਕਿ ਹਟਾਵਤਿ ਦੁਰਬਚ ਕਹੈ'। ਸੁਨਿ ਕੋਸ਼ਪ ਤੇ ਲੈ ਕਰਿ ਹਾਥ। ਬੋਲੇ ਗੁਰ 'ਸੁਨਿ ਦਿੱਲੀ ਨਾਥ! ॥੧੮॥ਜਿਨ ਕੋ ਮਤ:-ਕਲਮੇ ਤੇ ਭਿਸਤ[6]।ਤਿਨ ਕੋ ਰਾਜ ਨ ਕਹੂੰ ਸ਼ਿਕਸਤ[7]।ਪੁਨ ਨਿਰਨੈ ਕਰਿ ਲੇਹੁ ਨਿਹਾਰ। ਤੋਹਿ ਨਿਕਟ ਹੈ ਤੋਹਿ ਬਜ਼ਾਰ॥ ੧੯॥ ਊਪਰ ਕਲਮਾ ਕਿਹ ਨ ਬਿਚਾਰਜੋ। ਅੰਤਰ ਖੋਟੋ ਸਕਲ ਨਿਹਾਰਜੋ। ਕਿਨਹੂੰ ਨ ਕੀਨਸਿ ਅੰਗੀਕਾਰ।ਖੋਟਾ ਦੇਖਤਿ ਦੇਂ ਕਰ ਡਾਰਿ॥੨੦॥ ਜਹਿੰ ਤੁਰਕਨਿ ਕੋ ਰਾਜ ਤਪੰਤਾ।ਤਹਾਂ ਨ ਕਲਮਾ ਰੱਛ ਕਰੰਤਾ।ਜਿਹ ਠਾਂ ਅਵਰ ਨਸਾਂਵ ਕੇ ਕਰਤਾ। ਭਲੇ ਬੁਰੇ ਕੋ ਨਿਰਨੈ ਧਰਤਾ ॥ ੨੧॥ ਤਹਿ ਕਲਮਾ ਕਿਮ ਕਰੈ ਸਹਾਇ। ਦੇਂ ਖੋਟੇ ਕੋ ਭਿਸਤ ਪੁਚਾਇ? ਜਹਿੰ ਪਰਮੇਸ਼ੁਰ ਕੀ ਦਰਗਾਹ। ਜਥਾ ਜੋਗ ਪਿਖਿਯਤਿ ਹੈ ਭਾਂਹਿ ॥ ੨੨ ॥ ਨਰ ਤਨ ਧਾਰਿ ਕਰਤਿ ਹੈਂ ਜਥਾ। ਬਿਦਤ ਸ਼ੁਭਾਸ਼ੁਭ ਹੁਇ ਤਹਿੰ ਤਥਾ। ਦੁਖ ਸੁਖ ਭੋਗੇ ਕ੍ਰਿਤ ਅਨੁਸਾਰੀ। ਕੂਰੇ ਬੇਖ ਊਪਰੇ ਧਾਰੀ ॥ ੨੩ ॥ ਤਿਸ ਤੇ ਨਹਿੰ ਸਹਾਇਤਾ ਹੋਇ। ਕਰਹਿ ਕ੍ਰਿੱਤ ਨਰ ਭੁਗਤੈ ਸੋਇ। ਪਿਖਜੋ ਪ੍ਰਤੱਖ ਇਹਾਂ

[1]ਕਲਮਾ ਉਚਾਰ ਕੀਤਾ ਸਾਡਾ ਉੱਧਾਰ ਕਰਦਾ ਹੈ। (ਅ) ਸਾਡਾ (ਪੈਕੰਬਰ) ਉਚਾਰਦਾ ਹੈ ਕਿ ਕਲਮਾ ਉਧਾਰ ਕਰਦਾ ਹੈ। [2]ਭਾਵ ਕਲਮਾ ਤੇ (ਹਿਜਰੀ) ਸੰਮਤ ਜਿਸ ਉਤੇ ਲਿਖਿਆ ਹੈ। [3]ਕੀਮਤ। [4]ਭਾਵ ਕਲਮੇ ਨਾਲ ਬਹਿਸ਼ਤ ਮਿਲਦਾ ਹੈ। [5]ਤਿੰਨਾਂ ਦਾ ਰਾਜ ਕਿਧਰੇ ਟੁੱਟਾ ਨਹੀਂ (ਭਾਵ ਕਾਇਮ ਹੈ ਰਾਜ)।

ਤੁਮ ਜਥਾ। ਪ੍ਰਭੁ ਦਰਗਾਹ ਨਸ਼ਾਂਵ ਹੈ ਤਥਾ ॥ ੨੪ ॥ ਅੰਤਰ ਸ਼ੁੱਧ ਭਏ ਛੁਟਿ ਜੈ ਹੈ। ਅੰਤਰ ਖੋਟ ਮਹਾਂ ਦੁਖ ਪੈ ਹੈ।ਵਹਿਰ ਬੇਖ ਮਾਨਹਿਕੋ ਨਾਂਹੀ। ਕਰਮ ਸ਼ੁਭਾਸ਼ੁਭ ਮਿਟਹਿਂ ਨ ਕਾਹੀ' ॥ ੨੫ ॥ ਸੁਨਿਕੈ ਸ਼ਾਹੁ ਬਹਾਦਰ ਮੌਨ। ਦ੍ਰਿਗ ਲਗਿ ਰਹੈ ਦਿਸ਼ਾ ਤ੍ਰਿਯ ਤੌਨ। ਅਪਰ ਪ੍ਰਸੰਗ ਏਕ ਦੁਇ ਕਹੇ। ਉੱਤਰ ਉਚਿਤ ਰੁ ਰੂ ਤੇ ਲਹੈ ॥੨੬॥ ਢਿਗ ਬੈਠਨ ਕਾਰਨ ਚਿਰ ਕਾਲ। ਕਰਹਿ ਬਾਰਤਾ ਕਿਸ ਕਿਸ ਖ਼ਯਾਲ। ਚਿਤ ਕੀ ਗਤਿ ਸਤਿਗੁਰ ਨੇ ਜਾਨੀ। ਸ਼ਾਹ ਬਹਾਦਰ ਸਾਥ ਬਖਾਨੀ ॥ ੨੭ ॥ 'ਚਿਤ ਤੇਰੋ ਤ੍ਰਿਯ ਪਰ ਬਿਰਮਾਯੋ। ਜੋ ਚਾਹਤਿ, ਦਿਹੁ ਸਾਚੁ ਬਤਾਯੋ। ਕਪਟ ਨ ਧਰਹੁ ਸਮੀਪ ਹਮਾਰੀ। ਜਿਮ ਉਰ ਮਹਿਂ ਤਿਮ ਦੇਹੁ ਉਚਾਰੀ' ॥੨੮॥ ਡਰਤਿ ਸ਼ਾਹੁ ਕਰ ਜੋਰਿ ਬਖਾਨੀ। 'ਸ਼੍ਰੀ ਗੁਰੁ ਤੁਮ ਤੇ ਕਛੂ ਨ ਛਾਨੀ। ਸਭਿ ਘਟਿ ਘਟਿਕੀ ਜਾਣਨਹਾਰੇ। ਕਰਹਿ ਦੁਰਾਉ ਸੋ ਮੂਢ ਬਿਚਾਰੇ ॥ ੨੯ ॥ ਹੋਰਤਿ ਹੀ ਬਿਰਮਯੋ ਮਨ ਮੋਰਾ। ਤਬਿ ਤੇ ਲਾਗੋ ਦ੍ਰਿਗ ਇਸ ਓਰਾ'।ਸੁਨਤਿ ਸਾਚ ਕੋ ਗੁਰੂ ਉਚਾਰਾ। 'ਜੋ ਲੋਭਯੋ ਮਨ ਏਵ ਤੁਹਾਰਾ ॥੩੦॥ ਸੈਂਜ ਸਮੈਂ ਹਮ ਦੇਹਿ ਪੁਚਾਈ। ਪੁਰਹੁ ਕਾਮਨਾ ਅਪਨਿ ਸਬਾਈਂ'। ਹਰਖਤਿ ਸ਼ਾਹੁ ਉਠਯੋ ਕਰਿ ਨਮੋ। ਪਹੁੰਚਯੋ ਜਾਇ ਪ੍ਰਤੀਖਤਿ ਸਮੋ ॥੩੧॥ਸਿਖ ਕੀ ਸੁਤਾ ਬੈਦਿ ਕਰਿ ਹਾਥ। 'ਸ਼੍ਰੀ ਪ੍ਰਭੁ ! ਕਹਾਂ ਕਰੀ ਮੁਝ ਸਾਥ। ਧਰਮ ਉਬਾਰਨ ਹਿਤ ਤੁਮ ਧਨਾਵੈਂ। ਅਨਿਕ ਬਿਘਨ ਤੇ ਜਨਹਿਂ ਬਚਾਵੈਂ ॥ ੩੨ ॥ ਮੋਰੋ ਧਰਮ ਆਪ ਕਯੋਂ ਨਾਸ਼ਾ। ਤੁਰਕ ਸੰਗ ਹੁਇ ਮੇਲ, ਪ੍ਰਕਾਸ਼ਾ । ਮਹਾਂ ਚਿੰਤ ਉਪਜੀ ਚਿਤ ਮਾਂਹੀ। ਗੁਰ ਕੇ ਕਹੇ ਜਾਉਂ ਜੇ ਨਾਂਹੀ ॥ ੩੩ ॥ ਮਹਾਂ ਦੋਸ਼ ਮੇਰੇ ਸਿਰ ਸੋਇ। ਜਾਉਂ ਜਿ,ਧਰਮ ਬਿਨਾਸ਼ੀ ਹੋਇ'। ਸੁਨਿ ਕਰਿ ਸ਼੍ਰੀ ਮੁਖ ਤੇ ਬਿਕਸਾਨੇ। 'ਸਾਧ ਸਾਧ' ਤਿਹ ਸਾਥ ਬਖਾਨੇ ॥ ੩੪ ॥ 'ਗਮਨਹੁ ਤਿਹ ਠਾਂ ਕਹੇ ਹਮਾਰੇ। ਤੋਹਿ ਧਰਮ ਕੇ ਹਮ ਰਖਵਾਰੇ'। ਸ਼ਾਹੁ ਏਕ ਨਰ ਤੁਰਾਗ ਸੁ ਗਯੋ। ਏਕ ਸਿੱਖ ਸ਼੍ਰੀ ਗੁਰ ਸੰਗ ਦਯੋ ॥੩੫॥ ਦੌਨਹੁੰ ਕੇ ਮਧ ਹ੍ਵੈ ਕਰਿ ਚਲੀ। ਗੁਰੂ ਬਾਕ ਤੇ ਕਯੋਂਹੂੰ ਨ ਟਲੀ। ਆਗੈ ਸ਼ਾਹੁ ਪ੍ਰਤੀਖਤਿ ਬੈਸਾ। ਲਗੇ ਘਾਵ ਪੀੜਤਿ ਹ੍ਵੈ ਜੈਸਾ ॥ ੩੬ ॥ ਦਿਖੀ ਦੂਰ ਤੇ ਆਵਤਿ ਸੋਊ ; ਦੌਨਹੁੰ ਦਿਸ਼ਿ ਮਹਿਂ ਕੇਹਰਿ ਦੋਊ।ਪਕਰੇ ਕਾਨ ਦੁਹਨ ਕੇ ਆਵਤਿ। ਸ਼ਾਹ ਬਹਾਦਰ ਦਿਖਿ ਭੈ ਪਾਵਤਿ ॥ ੩੭ ॥ ਏ ਬਡ ਜ਼ਾਲਮ ਤ੍ਰਿਯਾ ਨਿਹਾਰੀ। ਪਹੁੰਚਹਿ ਨਿਕਟ ਦੇਹਿ ਮੁਝ ਮਾਰੀ। ਜਸੇਂ ਜਸੇਂ ਨਿਕਟ ਆਇ ਡਰ

ਧਾਰਤਿ। ਦੇਤਿ ਨਰਨ ਕੋ ਹਾਥ ਇਸ਼ਾਰਤ* ॥ ੩੯ ॥ 'ਸ਼ੀਘ੍ਰ ਜਾਹੁ ਇਸ

---

*ਇਹ ਕਥਾ ਬੀ ਪੁਰਾਤਨ ਗ੍ਰੰਥ ਗੁਰ ਸ਼ੋਭਾ, ਮਹਿਮਾ ਪ੍ਰਕਾਸ਼ ਤੇ ਗੁਰਬਿਲਾਸ ਵਿਚ ਨਹੀਂ ਹੈ ਤੇ ਮਗਰਲੀ ਲਿਖੀ ਸੋ ਸਾਖੀ ਵਿਚ ਬੀ ਨਹੀਂ ਹੈ। ਕਵੀ ਜੀ ਨੇ ਇਹ ਐਵੇਂ ਕੋਈ ਸੁਣੀ ਸੁਣਾਈ ਲਿਖੀ ਹੈ ਤੇ ਉਨ੍ਹਾਂ ਤਕ ਇਹ ਹੋਰ ਰੂਪ ਲੈ ਕੇ ਅੱਪੜੀ ਸਾਫ ਦਿੱਸ ਰਹੀ ਹੈ। ਪਿੱਛੇ ਅੰਸੂ ੮੪ ਦੇ ਅੰਕ ੩੯ ਤੋਂ ੫੦ ਵਿਚ ਕਵੀ ਜੀ ਦਸਦੇ ਹਨ ਕਿ ਰਾਜਾ ਜੈ ਸਿੰਘ ਸਵਾਈ ਤੇ ਅਜੀਤ ਸਿੰਘ ਨੂੰ ਗੁਰੂ ਜੀ ਕਹਿ ਰਹੇ ਹਨ ਕਿ ਤੁਸੀਂ ਗਊਆਂ ਕਸਾਈਆਂ ਨੂੰ ਦੇਂਦੇ ਹੋ। ਉਨ੍ਹਾਂ ਦੇ ਪੁੱਛਣ ਤੇ ਅਰਥ ਦੱਸਦੇ ਹਨ ਕਿ ਤੁਸੀਂ ਧੀਆਂ ਤੁਰਕ ਪਾਤਸ਼ਾਹਾਂ ਨੂੰ ਦੇਂਦੇ ਹੋ। ਜਦ ਹਿੰਦੂ ਲੜਕੀ ਦਾ ਪਾਤਸ਼ਾਹਾਂ ਦੇ ਸਮਰਪਨ ਦੇਣਾ ਕਸਾਈ ਨੂੰ ਗਊ ਦੇਣ ਤੁਲ ਹੈ; ਤਾਂ ਕਦੇ ਹੋ ਸਕਦਾ ਹੈ ਕਿ ਗੁਰੂ ਜੀ ਕਿਸੇ ਸਿੱਖ ਲੜਕੀ ਨੂੰ ਆਖਣ ਕਿ ਤੂੰ ਪਾਤਸ਼ਾਹ ਪਾਸ ਚਲੀ ਜਾਹ, ਚਾਹੇ ਆਪ ਨਾਲ ਇਹ ਬੀ ਕਹਿਣ ਕਿ ਅਸੀਂ ਤੇਰੀ ਦੱਖਜਾ ਕਰਾਂਗੇ। ਜਿਸ ਗੁਰੂ ਜੀ ਨੇ ਸਰਸੇ ਵਿਚ ਆਪਣੇ ਨਾਲ ਥੋੜੀ ਜਮੀਅਤ ਦੇ ਹੁੰਦਿਆਂ ਬੀ ਖੁਡਾਲੇ ਦੇ ਨਵਾਬ ਦੇ ਕੈਦਖਾਨੇ ਨੂੰ ਤੋੜਕੇ ਸਿਖ ਨੂੰ ਕੱਢਿਆ ਕਿ ਜੋ ਅਪਣੀ ਲੜਕੀ ਤੁਰਕ ਹਾਕਮ ਨੂੰ ਦੇਣੋ ਨਾਂਹ ਕਰ ਰਿਹਾ ਸੀ ਤੇ ਗੁਰੂ ਜੀ ਨੇ ਉਸ ਹਾਕਮ ਦੀ ਹੋਸ਼ ਟਿਕਾਣੇ ਕੀਤੀ ਤੇ ਸਿੱਖ ਨੂੰ ਨਿਵਾਜਿਆ, ਅਤੇ ਸੰਗਤ ਨੇ ਜੋ ਸਿਖ ਦੀ ਲੜਕੀ ਛਿਪਾਉਣ ਵਿਚ ਸਹਾਇਤਾ ਕੀਤੀ ਸੀ ਉਸ ਪਰ ਸ਼ਾਬਾਸ਼ ਦਿੱਤੀ ਸੀ, ਕਦੇ ਹੋ ਸਕਦਾ ਹੈ ਕਿ ਉਹ ਅਣਖਾਂ ਦਾ ਸਰਦਾਰ ਅਪਣੇ ਮੂੰਹੋਂ ਕਹਿ ਸਕੇ ਕਿ 'ਅੱਛਾ ਲੜਕੀ ਤੁਮ ਜਾਓ'। ਜੋ ਨੇਗਾ ਸਿੰਘ ਨੂੰ ਦਿਲ ਡੋਲਣ ਵੇਲੇ ਸੰਭਾਲਦਾ ਹੈ, ਖਤਰੇ ਵਾਲੇ ਰਸਤੇ ਕਿਸੇ ਨੂੰ ਕਦਮ ਧਰਨ ਵਾਸਤੇ ਪ੍ਰੀਖਜਾ ਮਾਤ੍ਰ ਲਈ ਵੀ ਨਹੀਂ ਕਹਿ ਸਕਦਾ। ਜੇ ਕੋਈ ਗੱਲ ਐਸੀ ਹੋਈ ਹੈ ਤਾਂ ਕਥਾ ਮੁੱਢ ਵਿਚ ਇੰਨੀ ਭਾਵੇਂ ਹੋਵੇ ਕਿ ਪਾਤਸ਼ਾਹ ਦਾ ਦਿਲ ਡੋਲਿਆ, ਗੁਰੂ ਜੀ ਨੇ ਤਾੜ ਲਿਆ, ਅਪਣੀ ਆਤਮ ਸੱਤਜਾ ਨਾਲ ਲੜਕੀ ਦੁਆਲੇ ਸ਼ੇਰਾਂ ਦੇ ਪਹਿਰੇ ਪਾਤਸ਼ਾਹ ਨੂੰ ਦਿਖਾਏ, ਜਿਸ ਤੋਂ ਉਸ ਨੂੰ ਜਣਾ ਦਿਤਾ ਕਿ ਮੰਦੀ ਨਜ਼ਰ ਕਰਨ ਨਾਲ ਉਸ ਦੇ ਫਲ ਨੂੰ ਸੋਚ ਲੈਣਾ ਚਾਹੀਦਾ ਹੈ ਕਿ ਕਿਤਨਾ ਭਿਆਨਕ ਹੈ। ਸ਼ੇਰਾਂ ਦੀ ਦਿਖਾਲੀ ਸੂਚਕ ਹੈ ਉਸ ਭਜਾਨਕਤਾ ਦੀ ਕਿ ਜੋ ਇਸ਼ਲਾਕ ਤੋਂ ਗਿਰ ਕੇ ਕੰਮ ਕੀਤਿਆਂ ਲੋਕ ਪ੍ਰਲੋਕ ਵਿਚ ਵਾਪਰਦੀ ਹੈ। ਬਹਾਦਰਸ਼ਾਹ ਦੀ ਉਮਰ ਵਲ ਵੀ ਖਿਆਲ ਕਰ ਲੈਣਾ ਚਾਹੀਦਾ ਹੈ ਜੋ ਇਸ ਵੇਲੇ ੬੫ ਸਾਲ ਦੀ ਸੀ ਤੇ ਰਾਜ ਨਵਾਂ ਸੀ ਤੇ ਗੁਰੂ ਜੀ ਦਾ ਕ੍ਰਿਤੱਗਜ ਸੀ, ਤੇ ਉਨ੍ਹਾਂ ਨੂੰ ਦੀਨ ਦੇ ਬਜ਼ੁਰਗ ਮੰਨਦਾ ਸੀ, ਜਿਨ੍ਹਾਂ ਪਾਸ ਅਪਣੇ ਇਸ਼ਲਾਕ ਨੂੰ ਐਡਾ ਨੀਵਾਂ ਜ਼ਾਹਰ ਕਰਦਿਆਂ ਜ਼ਿੰਮੇਵਾਰ ਆਦਮੀ ਨੂੰ ਸ਼ਰਮ ਹੀ ਖਾ ਜਾਂਦੀ ਹੈ। ਪਿਛਲੇ ਅੰਸੂ ੪੮ ਦੇ ਅੰਤ ੩੦ ਤੋਂ ੩੨ ਵਿਚ ਕਵੀ ਜੀ ਦੱਸਦੇ ਹਨ ਕਿ ਪਾਤਸ਼ਾਹ ਨੇ ਗੁਰੂ ਜੀ ਬਾਬਤ ਏਹ ਲਫਜ਼ ਆਖੇ:—"ਜਾਤਿ ਇਲਾਹੀ ਫਕਰ ਬਿਲੰਦੇ।.....ਜਿਨ ਆਗੈ ਕਰ ਜੋਰਨ ਬਨੈ।.....ਗੁਰ ਕੋ ਜਾਨਜੋ ਪੀਰਨ ਪੀਰਾ ॥" ਕਦੇ ਹੋ ਸਕਦਾ ਹੈ ਕਿ ਏਹ ਨੇਸ਼ਟਾ ਰੱਖਣ ਵਾਲਾ ਅਪਣੇ ਬਜ਼ੁਰਗ ਤੋਂ ਮੰਦੇ ਕਰਮ ਲਈ ਇਕ ਲੜਕੀ ਦੀ ਮੰਗ ਕਰੇ!

ਲੇ ਪਸ਼ਚਾਤੀ। ਦੀਰਘ ਕ੍ਰਰਾ ਮੈਂ ਇਹ ਜਾਤੀ[1] ।ਦੂਤ ਸ਼ਾਹੁ ਕੋ ਅਰੁ ਸਿਖ ਦੋਊ। ਸ਼ਾਹੁ ਇਸ਼ਾਰਤ [2]ਕੋ ਲਖਿ ਸੋਊ ॥ ੩੯ ॥ ਤਤਛਿਨ ਪੀਛੇ ਦਈ ਹਟਾਇ।ਪਹੁੰਚੀ ਸ਼ੀਘ੍ਰ ਗੁਰੂ ਢਿਗ ਆਇ। 'ਪੈਨ ਪੈਨ' ਕਹਿ ਪਾਇਨਿ ਪਰੀ। 'ਮਹਾਂ ਪਾਪ ਤੇ ਰੱਛਾ ਕਰੀ' ॥ ੪੦ ॥ ਲੇ ਆਇਸੁ ਨਿਜ ਸਦਨ ਸਿਧਾਈ। ਗੁਰ ਮਹਿਮਾ ਕੋ ਜਹਿਂ ਕਹਿਂ ਗਾਈ। ਸੁੰਦਰ ਉਪਬਨ ਮਹਿਂ ਗੁਰ ਢਿਗ। ਅਨਿਕ ਬਿਲਾਸ ਅਨੰਦ ਸੋਂ ਕਰੇ ॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ-ਸੂਰਜ ਗ੍ਰੰਥੇ ਪ੍ਰਥਮ ਅੰਸੇ 'ਬਹਾਦਰ ਸ਼ਾਹ' ਪ੍ਰਸੰਗ ਬਰਨਨੰ ਨਾਮ ਏਕ ਊਨ ਪੰਚਾਸਤੀ ਅੰਸੂ ॥੪੯ ॥

੫੦. [ਤੀਰ ਚਲਾਉਣਾ। ਬਹਾਦਰ ਸ਼ਾਹ ਨਾਲ ਸ਼ੇਰ ਸ਼ਿਕਾਰ। ਰੋਸ਼ਨ ਸਿੰਘ]

ਦੋਹਰਾ ॥ ਦਿਨ ਪੁਸ਼ਕਰ ਇਸ਼ਨਾਨ ਕੋ ਗਏ ਲੋਕ ਸਮੁਦਾਇ। ਤਬੈ ਖਾਨ ਖਾਨਾ ਗਯੋ ਸ਼ਾਹ ਬਹਾਦੁਰ ਥਾਇ[2] ॥ ੧ ॥ ਚੌਪਈ। ਤੁਸਲੀਮਾਤ ਕਰੀ ਥਿਰ ਭਯੋ। ਸ਼ਾਹਬਹਾਦੁਰ ਬੂਝਨਿ ਕਯੋ। 'ਬਹੁ ਨਰ ਆਇਸੁ ਲੇ ਕਰਿ ਗਏ। ਤੀਰਥ ਮੱਜਨ ਚਾਹਤਿ ਭਏ ॥ ੨ ॥ ਸਤਿਗੁਰ ਤਹਿਂ ਕੋ ਗਏ ਕਿ ਨਾਂਹੀ ? ਗਮਨਹਿਂ ਜੇ ਚਾਹਤਿ ਚਿਤ ਮਾਂਹੀ'। ਕਹੈ ਖਾਨਖਾਨਾ 'ਮੈਂ ਹੇਰੇ। ਰਹੇ ਗੁਰੂ ਜੀ ਅਪਨੇ ਡੇਰੇ ॥੩॥ ਤੁਮਰੀ ਦਿਸ਼ਿ ਤੇ ਜਾਇ ਸੁਨਾਵੌਂ। ਜਥਾ ਮਨੋਰਥ, ਆਨਿ ਬਤਾਵੌਂ'। ਤਬਿ ਚਲਿ ਕੈ ਪ੍ਰਭੁ ਕੇ ਢਿਗ ਆਯੋ। ਕਹਨੋ ਸ਼ਾਹੁ ਕੋ ਸਕਲ ਸੁਨਾਯੋ ॥ ੪ ॥ ਸਾਹਿਬ ਸ਼੍ਰੀ ਮੁਖ ਤੇ ਤਬਿ ਕਹੈਂ। 'ਸੋ ਤੀਰਥ ਹਿੰਦੁਨਿ ਕੇ ਅਹੈਂ। ਤਹਾਂ ਜਾਨਿ ਕਨਾ ਕਾਮ ਹਮਾਰੋ'। ਸੁਨਿ ਇਮ ਹਜ਼ਰਤ ਨਿਕਟ ਸਿਧਾਰੋ ॥੫॥ ਗੁਰ ਕੀ ਕਹਿਵਤਿ ਸਕਲ ਸੁਨਾਈ।ਸੈਸੈ ਭਯੋ ਸ਼ਾਹੁ ਕੇ ਆਈ। ਦਿਵਸ ਆਗਲੇ ਪ੍ਰਭੂ ਬੁਲਾਏ। ਚੰਦਨ ਚੌਂਕੀ ਪਰ ਬਿਠਵਾਏ ॥ ੬ ॥ ਬੰਦਨ ਕਰੀ ਪ੍ਰਸੰਗ ਚਲਾਯੋ। 'ਰਾਹ ਦੋਇ[3], ਕੌ[4] ਤੁਮ ਕੋ ਭਾਯੋ। ਕਿਸ ਮਗ ਕੌ[5] ਇਤਕਾਦ[6] ਰਖੰਤੇ। ਹਿੰਦੁ ਕਿ ਤੁਰਕ ਜਥਾ ਬਰਤੰਤੇ' ॥੭॥ ਸੁਨਿ ਸਾਹਿਬ ਸ਼੍ਰੀ ਮੁਖ ਫੁਰਮਾਏ। 'ਹਿੰਦੂ ਤੁਰਕ ਚਲਤ ਜਿਸ ਭਾਏ।ਖੈਰ ਖਾਹ ਹਮ ਦੋਨਹੁ ਕੇਰ।ਦੇਂ ਉਪਦੇਸ਼ ਜਥਾ ਹਿਤ ਹੇਰਿ*' ॥ ੮ ॥ ਬਹੁਰ ਬਹਾਦੁਰ ਸ਼ਾਹ ਬਖਾਨਾ। 'ਏਕ ਖੁਦਾਇ ਏਕ ਈਮਾਨਾ'।

---

[1]ਭਯਾਨਕ (ਇਸਤ੍ਰੀ) ਮੈਂ ਇਹ ਜਾਣੀ ਹੈ। [2]ਖਾਨ ਖਾਨਾ ਬਹਾਦਰ ਸ਼ਾਹ ਪਾਸ ਗਿਆ। [3]ਦੋ ਹਨ। [4]ਕੋਹੜਾ। [5]ਕਿਸ ਪੰਥ ਤੇ। [6]ਨਿਸ਼ਚਾ [ਅ:, ਏਅ੍ਤਕਾਦ] । [7]ਇਕ ਹੀ ਧਰਮ ਹੈ।

*ਪਾ:—ਕੇਰ ।

ਕਿਸ ਕੀ ਦਿਸ਼ਿ ਹੈ ਰਿਦਾ ਤੁਮਾਰਾ ? ਏ ਸਭਿ ਨਿਰਨੈ ਕਰਹੁ ਹਮਾਰਾ' ॥੬॥ਸੁਨਿ ਕਰਿ ਤਾਂਹਿ ਰੁਚੂ ਮੁਸਕਾਏ। 'ਤੀਨ ਖ਼ੁਦਾਇ ਅਹੈਂ[1] ਫੁਰਮਾਏ। ਕਹੈ ਸ਼ਾਹੁ 'ਇਹ ਕਹਾਂ ਬਖਾਨਾ? ਐਸੀ ਬਾਤਨਿ ਕਹੈ ਨ ਦਾਨਾ[1] ॥੧੦॥ ਇਕ ਖ਼ੁਦਾਇ ਸਭਿ ਹੀ ਤੇ ਮਨਨੋਂ। ਵੇਦ ਕੁਰਾਨ ਕਿਤਾਬਨਿ ਭਨਨੋਂ[2]। ਮੁਨਿਕੈ ਪੁਨ ਪ੍ਰਭੁ ਨੇ ਸਮੁਝਾਯੋ।'ਏਕ ਖ਼ੁਦਾਇ ਇਮਾਨਿਕ ਗਾਯੋ[2]॥੧੧॥ ਹੋਇ ਤੁਰਕ ਜੋ ਤੁਮਹੁ ਅਗਾਰੇ[3]। ਰਾਮ ਨਰਾਇਣ ਨਾਮ ਉਚਾਰੇ। ਤਿਸ ਤੇ ਬੁਰੋ ਮਾਨਿ ਬਰਜੈਤੇ।–ਮਉਲਾ ਪਾਕ ਕਹੋ–ਉਚਰੈਤੇ ॥ ੧੨ ॥ ਅਰੁ ਤੁਮ ਮਿਲਿ ਮਿਲਿ ਕਹਤਿ ਪੁਕਾਰੇ।–ਭਯੋ ਭਿਸਤ ਸੁਖ ਹੋਤੁ ਹਮਾਰੇ। ਦੋਜਕ ਹਿੰਦੁਨ ਹੋਤੁ ਬਨਾਯੋ–।ਤਿਨ ਕੋ ਮਤ ਤੁਮ ਕੋ ਨਹਿੰ ਭਾਯੋ॥੧੩॥ ਨਾਮ ਖ਼ੁਦਾਇ ਜੁ ਮੌਲਾ ਆਦਿ। ਹਿੰਦੁਨ ਮਹਿੰ ਸਿਮਰੈ ਕਰਿ ਯਾਦ[4]। –ਬਿਗਰ ਗਯੋ ਇਹ–ਤਿਸੈ ਬਤਾਵੈਂ[5]। ਜਾਤਿ ਪਾਤਿ ਤੇ ਵਹਿਰ ਕਰਾਵੈਂ। ॥ ੧੪ ॥ ਜਿਸ ਨੇ ਦੋਨੋ ਮਹਿੰ ਇਕ ਮਾਨਨੋਂ। ਸਰਬ ਤਰਫਦਾਰੀ ਹਿਤ ਹਾਨਨੋਂ[6]।ਜੋ ਝਗਰਤਿ ਦੋ ਪੱਖ ਬਨਾਏ।ਤਿਨ ਸੋਂ ਮੇਲ ਨ ਕਰਹਿਂ ਕਦਾਏ ॥ ੧੫ ॥ ਦੋਨਹੁੰ ਮਹਿੰ ਇਕ, ਬਾਦ ਨ ਕੋਈ[7]। ਹਮਰੋ ਪੰਥ ਸਮਝੀਏ ਸੋਈ[7]। ਸੁਨਤਿ ਸ਼ਾਹੁ ਠਾਨੀ ਮੁਖ ਮੌਨ। ਉੱਤਰ ਫੁਰਨੋ ਨ ਕਹਿਬੇ ਕੌਨ ॥ ੧੬ ॥ ਕੇਤਿਕ ਸਮੈਂ ਬੈਠਿ ਗੁਨਖਾਨੀ। ਹੁਇ ਰੁਖਸਦ ਪਹੁੰਚੇ ਨਿਜ ਥਾਨੀ। ਦਿਨ ਪ੍ਰਤਿ ਵਸਤੁ ਅਜਾਇਬ ਬਿੰਦ। ਭਾਂਤਿ ਭਾਂਤਿ ਕੇ ਬਸਤ੍ਰ ਬਲੰਦ ॥੧੭॥ ਦੂਰ ਦੇਸ਼ ਕੇ ਮੇਵੇ ਘਨੇ। ਭਾਂਤਿ ਭਾਂਤਿ ਕੇ ਸ੍ਵਾਦਨ ਸਨੇ। ਸ਼ਾਹੁ ਬਹਾਦਰ ਭਲੇ ਪਠਾਵੈ। ਕੂਨਿ ਅਜਬ ਹਯਨਿ ਪਹੁੰਚਾਵੈ ॥ ੧੮ ॥ ਕੇਤੀ ਬਾਰ ਆਪ ਚਲਿ ਜਾਇ। ਕਈ ਬਾਰ ਲੈ ਨਿਕਟ ਬੁਲਾਇ। ਇਸ ਪ੍ਰਕਾਰ ਨਿਜ ਪ੍ਰੀਤ ਜਨਾਵੈ। ਖਰਚ ਹੋਤੁ ਬਹੁ ਦਰਬ ਪਠਾਵੈ ॥ ੧੯ ॥ ਇਕ ਉਮਰਾਵ ਪ੍ਰਭੂ ਢਿਗ ਆਯੋ। ਕਰਿ ਬੈਦਨ ਬੈਠਨੋ ਬਚ ਗਾਯੋ।'ਸੁਨੀ ਕਾਨ ਮੈਂ, ਬਿੱਦਮਾਵਾਨ। ਤੁਮ ਢਿਗ ਆਵਤਿ ਮਹਿਦ ਮਹਾਨ ॥ ੨੦ ॥ ਜ ਤੁਮ ਸੰਗ ਲਰੇ ਸਰ ਦੇਖੇ। ਸੋ ਤਰੀਫ ਕੋ ਕਰਤਿ ਵਿਸ਼ੇਖੇ।–ਨਹਿੰ ਅਸ ਸਮੈਂ ਵਿਖੈ ਅਸ ਕੋਈ। ਤੀਰ ਪ੍ਰਹਾਰੈ ਗੁਰ ਸਮ ਜੋਈ–॥ ੨੧ ॥

[1]ਐਸੀਆਂ ਬਾਤਾਂ ਦਾਨੇ ਨਹੀਂ ਕਹਿੰਦੇ। [2](ਨਿਸ਼ਚੇ) ਖ਼ੁਦਾ ਇਕ ਹੀ ਹੈ ਤੇ ਇਕ ਹੀ ਈਮਾਨ ਹੈ। [ਈਮਾਨ ਇਕ=ਇਮਾਨਿਕ]। [3]ਤੁਹਾਡੇ ਸਾਮ੍ਹਣੇ। [4]ਕੋਈ ਯਾਦ ਕਰੇ ਯਾ ਸਿਮਰੇ। [5](ਹਿੰਦੂ) ਦੱਸਦੇ ਹਨ। [6]ਸਾਰਿਆਂ ਦੀ ਤਰਫਦਾਰੀ ਦਾ ਹਿਤ ਨਾਸ਼ ਕੀਤਾ ਹੈ [ਤਰਫਦਾਰੀ=ਪੱਖ]। [7]ਦੋਹਾਂ ਮਜ਼ਹਬਾਂ ਵਿੱਚ ਇਕ ਹੈ (ਰੱਬ, ਇਸ ਵਿੱਚ) ਝਗੜਾ ਕੋਈ ਨਹੀਂ।

ਲਰੈ ਅਨੰਦਪੁਰਿ ਅਰੁ ਚਮਕੌਰ। ਜੋ ਬਚ ਕਰਿ ਆਏ ਇਸ ਠੌਰ। ਕਰਹਿੰ ਸ਼ਾਹਦੀ ਬਡਹੁ ਬਡੇਰੀ। ਸੋ ਅਬਿ ਚਾਹਤਿ ਹੈਂ ਹਮ ਹੇਰੀ ॥ ੨੨ ॥ ਮਿਹਰਵਾਨਗੀ ਕਰਿ ਦਿਖਰਾਵਹੁ। ਮਮ ਚਿਤ ਕੀ ਲਖਿ ਚੈਂਪ,ਚਲਾਵਹੁ[੧]। ਸੁਨਿ ਬਿਨਤੀ ਪ੍ਰਭੁ ਧਨੁਖ ਸੰਭਾਰਾ। ਸਰ ਕੋ ਜੋਰਤਿ ਐਂਚਿ ਉਚਾਰਾ। ॥੨੩॥ 'ਕਹਹੁ ਨਿਸ਼ਾਨਾ ਭੇਦਹਿੰ ਜਾਂਹੀ। ਹੋਹਿ ਜਿ ਦੂਰ ਬਚਹਿ ਸੋ ਨਾਂਹੀ'। ਹੇਰਿ ਤਰੋਵਰੁ ਤਾਂਹਿ ਉਚਾਰਾ। 'ਸ਼੍ਰੀ ਪ੍ਰਭੁ ਕੀਜੈ ਵਾਹਿ ਪ੍ਰਹਾਰਾ' ॥੨੪॥ ਤਾਨਿ ਕਾਨ ਲਗਿ ਤਬਹਿ ਚਲਾਯੋ। ਗਯੋ ਸੁ ਬੇਗ ਸ਼ੁਕ ਤਰੁ ਘਾਯੋ। ਬਹੁਰੋ ਐਂਚਤਿ ਔਰਹਿ ਮਾਰਾ। ਤੀਸਰ ਤਿਸੀ ਸਥਾਨ ਪ੍ਰਹਾਰਾ ॥ ੨੫ ॥ ਪੰਚ ਬਾਨ ਏਕੈ ਥਲ ਮਾਰੇ। ਪਿਖਿ ਉਮਰਾਵ ਬਿਸਮਤਾ ਧਾਰੇ। 'ਧਨੁ ਵਿੱਦਯਾ ਤੁਮਰੀ ਧੰਨ ਧੰਨ ਹੈ। ਇਨ ਤੇ ਕਹਾਂ ਬਚੈ ਰਿਪੁ ਜਨ ਹੈ ॥੨੬॥ ਸੁਨੇ ਜਥਾ ਅਬਿ ਤਥਾ ਨਿਹਾਰੇ। ਸ਼ੱਤ੍ਰੂ ਹਜ਼ਾਰਹੁੰ ਸਤੁਤਿ ਉਚਾਰੇ'। ਥਿਰਸੋ ਚਾਰ ਘਟਿਕਾ ਕਰਿ ਨਮੋ। ਨਿਜ ਸਥਾਨ ਗਮਨਸੋ ਤਿਹ ਸਮੋ ॥ ੨੭ ॥ ਸੋ ਉਮਰਾਵ ਮੁਜਸੁ ਬੀਚਾਰਤਿ।–ਆਦਿ ਸੂਰਤਾ ਗੁਨ[੨] ਗੁਰ ਧਾਰਤਿ–। ਗਯੋ ਬਹਾਦਰ ਸ਼ਾਹੁ ਕੈ ਪਾਸੀ। ਸਰਬ ਲੋਕ ਥੇ ਗਾਥ ਪ੍ਰਕਾਸ਼ੀ ॥ ੨੮ ॥ 'ਅਬਿ ਲੌ ਹਮ ਨੈ ਕਹੂੰ ਨ ਹੇਰੇ। ਨਰ ਹਯ ਗਯ ਨਹਿੰ ਬਚਹਿੰ ਅਗੇਰੇ'। 'ਮੈਂ ਭੀ ਦੇਖੌਂ' ਸ਼ਾਹੁ ਕਹੰਤਾ। 'ਕਿਸ ਪ੍ਰਕਾਰ ਸਰ ਪ੍ਰਭੁ ਚਲੰਤਾ' ॥ ੨੯ ॥ ਸਤਿਗੁਰ ਕੇ ਢਿਗ ਦੂਤ ਪਠਾਯੋ। 'ਪ੍ਰਾਤਿ ਸ਼ਿਕਾਰ ਚਢਹਿੰ ਮਨ ਭਾਯੋ ॥ –ਆਪਕ੍ਰਿਪਾਕਰਿ ਖਿਲਹੁ ਅਖੇਰਾ–। ਕਹਯੋ ਸ਼ਾਹੁ–ਚਾਹਤਿ ਚਿਤ ਮੇਰਾ–' ॥੩੦॥ ਸੁਨਿ ਸਤਿਗੁਰ ਨੈ ਮਾਨੀ ਬਾਤ। ਸੁਪਤਿ ਜਥਾ ਸੁਖ ਬੀਤੀ ਰਾਤ। ਚਢਯੋ ਸ਼ਾਹੁ ਲੈ ਸੈਜ ਅਖੇਰੇ। ਚੀਤੇ ਸ੍ਵਾਨ ਰੁ ਬਾਜ ਘਨੇਰੇ ॥੩੧॥ ਲਗਰ[੩], ਝਗਰ, ਧੁਤੀਆ ਜੁਰਰਾਨਿ[੪]। ਬਹਿਰੀ, ਸਸਾਹ ਗੋਸ਼[੫], ਸੀਚਾਨ[੬]। ਸਾਹਿਬ ਕੀ ਦਿਸ਼ਿ ਚਲਿ ਕਰਿ ਆਯੋ। ਪ੍ਰਭੁ ਤਯਾਰ ਹ੍ਵੈ ਅਸੁ ਅਨਵਾਯੋ ॥ ੩੨ ॥ ਖੜਗ ਨਿਖੰਗ ਸੰਗ ਕਟ ਸ਼ੋਭਾ। ਜ਼ੇਵਰ ਹੇਰਿ ਨ ਕਿਹ ਮਨ ਲੋਭਾ। ਹ੍ਵੈ ਅਸਵਾਰ ਕੀਨਿ ਪ੍ਰਸਥਾਨਾ। ਨਮੋ ਕਰੀ ਪਿਖਿ ਸ਼ਾਹੁ ਪਯਾਨਾ ॥ ੩੩ ॥ ਜਹਿੰ ਸ਼ਿਕਾਰ ਗਾਹ ਪਹੁੰਚੇ ਜਾਈ। ਬਿਚਰੈਂ ਪੁਸ਼ਟ ਮ੍ਰਿਗਨਿ ਸਮੁਦਾਈ।

[੧](ਤੀਰ) ਚਲਾਵੋ। [੨]ਸੂਰਮਤਾ ਆਦਿਕ ਦੇ ਗੁਣ। [੩]ਇਕ ਸ਼ਿਕਾਰੀ ਪੰਛੀ ਜੋ ਝਗਰ ਦੀ ਮਦੀਨ ਹੈ। [੪]ਜੁਰੇ ਤੇ ਧੁਤੀ। [ਜੁੱਰਰਹ=ਬਾਜ਼ ਦਾ ਨਰ। ਧੁਤੀ=ਬਾਜ਼ ਦੀ ਕਿਸਮ ਦਾ ਇਕ ਸ਼ਿਕਾਰੀ ਪੰਛੀ]। [੫]ਇਕ ਸ਼ਕਾਰੀ ਜਾਨਵਰ ਜੋ ਕੁੱਤੇ ਤੋਂ ਛੋਟਾ ਤੇ ਬਿੱਲੀ ਤੋਂ ਵੱਡਾ ਹੁੰਦਾ ਹੈ। [੬]ਬਾਜ਼ ਦੀ ਕਿਸਮ ਦਾ ਸ਼ਿਕਾਰੀ ਪੰਛੀ।

ਗੁਰ ਕੇ ਸੰਗ ਬਹਾਦਰ ਸ਼ਾਹੂ। ਪਾੜੇ ਕੋਲ ਹਤੇ ਬਨ ਮਾਂਹੂ ॥੩੪॥ ਤੀਰਨ ਫੁਰਤੀ ਬੇਗ ਨਿਹਾਰੇ।ਇਤਉਤ ਤਜੇ ਨ ਜਿਯਤਿ ਪਧਾਰੇ।ਕਿਤਿਕ ਅਖੇਟ ਖੇਲਿ ਕਰਿ ਦੋਈ। ਪਿਖਹਿੰ ਤਮਾਸ਼ਾ ਚੀਤਨਿ[1] ਸੋਈ ॥ ੩੫॥ ਸ੍ਵਾਨ ਬਾਜ ਬਹਿਰੀ ਛੁਟਵਾਏ। ਬਨ ਕੇ ਜੀਵ ਅਨਿਕ ਹੀ ਘਾਏ। ਬਿਪੁਨ ਬਿਸਾਲ ਜਬਹਿ ਚਲਿ ਗਏ।ਕੇਹਰਿ ਪਿਖਨੋ ਮਹਾਂ ਬਲ ਮਏ॥੩੬॥ ਜਿਨਹੁੰ ਨਿਹਾਰਨੋ ਆਨਿ ਸੁਨਾਯੋ। ਲੈ ਲਸ਼ਕਰ ਤਿਤ ਹੀ ਉਮਡਾਯੋ। ਸ਼ਾਹ ਬਹਾਦਰ ਕੀਨਿ ਉਚਾਰਨਿ। 'ਸ਼ੇਰ ਖੜਗ ਸੋਂ ਕਰਹੁ ਬਿਦਾਰਨਿ ॥ ੩੭ ॥ ਤੀਰ ਤੁਪਕ ਨਹਿੰ ਛੁਟਨ ਪਾਵੈ। ਘਾਵੈ ਜੋ ਇਨਾਮ ਬਡ ਪਾਵੈ'। ਇਮ ਕਹਿਤੇ ਭਭਕਾਰਨੋ ਸ਼ੇਰ। ਹੁਤੋ ਬਿਲੰਦਖਾਨ ਤਿਨ ਹੇਰਿ ॥ ੩੮॥ ਗਹਿ ਕਰਵਾਲ[2] ਢਾਲ ਕੋ ਗਯੋ। ਹਠ ਗਾਢੋ ਕਰਿ ਸਨਮੁਖ ਭਯੋ। ਪਹੁੰਚਨੋ ਨਿਕਟ ਮ੍ਰਿਗੇਸ਼ ਨਿਹਾਰਨੋ।ਢਾਂਪਿ ਝਪਟ ਕਰਿ ਤੁਰਤ ਪ੍ਰਹਾਰਨੋ[3]॥੩੯॥ ਹੇਰਿ ਡਰੇ, ਪੁਨ ਸ਼ਾਹੁ ਪੁਚਾਰੈ। 'ਲੇਹੁ ਇਨਾਮ ਜਾਇ ਭਟ ਮਾਰੈ[4]'। ਸੁਨਤਿ ਵਜ਼ੀਦ ਖਾਨ ਰਿਸ ਧਾਰਿ। ਬਹੁਤੇ ਸੂਰਨਿ ਕੋ ਸਿਰਦਾਰ ॥ ੪੦ ॥ ਕਰਿ ਪ੍ਰਾਕ੍ਰਮ ਲਲਕਾਰਨੋ ਜਬੈ। ਸ਼ੇਰ ਝਪਟ ਦਾਬਨੋ ਹਤਿ ਤਬੈ[5]।ਪੁਨ ਕੋ ਸੁਭਟ ਸਮੁਖ ਨਹਿੰ ਗਯੋ। ਦੈ ਉਮਰਾਵ ਹਤੇ ਡਰ ਭਯੋ ॥ ੪੧ ॥ ਤਬਿ ਸਾਹਿਬ ਨਿਜ ਦਲਹਿ ਨਿਹਾਰਨੋ।ਰੌਸ਼ਨ ਸਿੰਘ ਹੁਤੋ ਲਲਕਾਰਨੋ। ਜਮਧਰ ਖੜਗ ਢਾਲ ਜਿਸ ਪਾਸ। ਰੁਪਨੋ ਸਿੰਘ ਚਹਿ ਸਿੰਘ ਬਿਨਾਸ਼ ॥੪੨॥ ਲਾਇ ਘਾਤ ਕਰਿ ਸਿਪਰ[6] ਅਗੋਰੇ। ਨੇਰ ਕੋਰ ਘਾਲਨੋ ਜਿਸ ਬੇਰੇ। ਢਾਂਪਿ ਕੇਹਰੀ ਊਪਰ ਆਵਾ। ਤਰੇ ਹੋਇ ਕਰਿ ਘਾਵ ਲਗਾਵਾ ॥ ੪੩ ॥ ਜਮਧਰ ਉਦਰ ਸਜ਼ੋਰ ਧਸਾਈ।ਊਪਰ ਤੇ ਦੀਨਸਿ ਉਥਲਾਈ।ਗੁਰ ਅਰੁ ਸ਼ਾਹ ਸੁ ਚਮੂੰ ਤਮਾਸ਼ਾ। ਅਵਲੋਕਤਿ ਸਭਿ ਸ਼ੇਰ ਬਿਨਾਸ਼ਾ ॥ ੪੪ ॥ ਬਖਸ਼ਿਸ਼ ਲਗਨੋ ਸ਼ਾਹੁ ਬਹੁ ਦੈਬੇ। ਕਹੈ ਸਿੰਘ 'ਹੌਂ ਕਰੌਂ ਨ ਲੈਬੇ। ਜਿਸ ਗੁਰੁ ਦੇ ਬਲ ਸ਼ੇਰ ਹਤਾਯੋ। ਤਿਸ ਤੇ ਰਿਧਿ ਸਿਧਿ ਹਮ ਸਭਿ ਪਾਯੋ ॥ ੪੫ ॥ ਲੈਨਿ ਅਪਰ ਤੇ ਰਖੀ ਨ ਆਸਾ। ਲੋਕ ਪਲੋਕ ਤਿਨਹੁੰ ਭਰਵਾਸਾ'।ਸੁਨਤਿ ਸ਼ਾਹੁ ਉਮਰਾਵ ਘਨੇਰੇ। ਅਧਿਕ ਸਰਾਹਤਿ ਹਟੇ ਪਿਛੇਰੇ॥੪੬॥ਨਿਜ ਨਿਜ ਡੇਰਨ ਕੋ ਚਲਿ ਆਏ। ਰੌਸ਼ਨ ਸਿੰਘ ਮਹਾਂ ਜਸੁ ਪਾਏ। ਲਸ਼ਕਰ ਮਹਿੰ ਸਭਿ ਕਰਹਿੰ ਸਰਾਹਨਿ।

[1]ਚਿੱਤਰਿਆਂ ਦਾ। [2]ਤਲਵਾਰ। [3](ਸ਼ੇਰ ਨੇ) ਮਾਰ ਦਿਤਾ (ਬਲੰਦ ਖਾਂ ਨੂੰ)। [4]ਜੋ ਸੂਰਮਾ ਜਾਕੇ ਮਾਰੇ। [5]ਦੱਬ ਕੇ ਮਾਰ ਲਿਆ। [6]ਢਾਲ।

'ਹਤਨੋ ਸ਼ੇਰ ਜਿਸ ਕੇ ਡਰ ਨਾਹਿਨ' ॥ ੪੭॥ ਇਤਿ ਸ਼੍ਰੀ ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਔਜੇ 'ਅਖੇਰ ਖੇਲਣ' ਪ੍ਰਸੰਗ ਬਰਨਨੰ ਨਾਮ ਪੰਚਾਸਤਿ ਅੰਸੂ ॥੫੦॥

੫੧. [ਬਹਾਦਰ ਸ਼ਾਹ ਇਕਰਾਰ ਤੋਂ ਫਿਰਿਆ]।

ਦੋਹਰਾ॥ਸ਼੍ਰੀ ਸਤਿਗੁਰ ਉਰ ਸਿਮਰਿ ਕਰਿ ਅਪਨੋ ਏਕ ਸਵਾਲ।ਨੰਦ ਲਾਲ ਜੁਤਿ ਅਪਰ ਕੋ ਕਹਨੋ ਸੁਨਾਇ ਹਵਾਲ॥੧॥ਚੌਪਈ॥'ਮਾਤੁਲ ਹੁਤੋ ਸ਼ਾਹੁ ਕੋ ਜੋਇ। ਹਾਕਮ ਰਾਇ ਸੰਗ ਇਨ ਦੋਇ। ਕਹਨੋ ਇਨਹੁੰ ਸੋਂ ਦਿਹੁ ਸਮੁਝਾਈ। ਜੋ ਅਪਨੀ ਕਰਿ ਲਿਖਤ ਪਠਾਈ ॥ ੨ ॥ ਸੋ ਦੀਜੈ ਹਮਰੋ ਇਕ ਸ੍ਵਾਲ।ਜਿਸ ਤੇ ਸਲਤਨ ਲਈ ਬਿਸਾਲ।ਕਰਨੋ ਪ੍ਰਥਮ ਕੋ ਅਬਹਿ ਸੰਭਾਰੋ। ਹਮਹੁ ਕਹਨੋ ਤੁਮ ਨਹਿਨ ਚਿਤਾਰੋ' ॥ ੩ ॥ ਸ਼੍ਰੀ ਮੁਖ ਤੇ ਸੁਨਿ ਤੀਨਹੁੰ ਸਾਚੀ। 'ਹੈ ਸਭਿ ਨਿਸ਼ਚੈ' ਤਿਨਹੁੰ ਉਬਾਚੀ। ਮਿਲਿ ਕਰਿ ਸ਼ਾਹੁ ਨਿਕਟ ਚਲਿ ਗਏ। ਤਸਲੀਮਾਤ ਕਰੀ ਥਿਰ ਭਏ ॥੪॥ ਪ੍ਰਥਮ ਪ੍ਰਸੰਗ ਸੰਗ ਗੁਰ ਕੇਰਾ। ਕਰਨੋ ਸੁਨਾਵਨ ਕੋ ਤਿਸ ਬੇਰਾ 'ਪੂਰਬ ਮੁਖ ਤੇ ਹੀ ਕਹਿ ਦੀਨ। ਪੁਨ ਪ੍ਰਭੁ ਨੇ ਲਿਖਾਇ ਕਰ ਲੀਨ ॥ ੫ ॥ ਅਬਿ ਲੌ ਜ਼ਿਕਰ ਨਹੀਂ ਕੁਛ ਕਰਨੋ। ਜਬਿ ਤੁਮ ਭੀ ਨਹਿੰ ਸਿਮਰਨ ਧਰਨੋ।ਤਬਿ ਗੁਰ ਹਮਹਿੰ ਹਕਾਰਿ ਚਿਤਾਰਨੋ।–ਇਕ ਸਵਾਲ ਦਿਹੁ ਪੂਰ–ਉਚਾਰਨੋ ॥੬ ॥ ਤੁਮ ਕੋ ਭੀ ਬਨਿ-ਆਵੈ ਐਸੇ। ਸਾਤਿਗੁਰ ਹਹੈਂ ਹਰਖ ਜੁਤਿ ਜੈਸੇ। ਅਪਨੋ ਭਨਨੋਂ ਪੂਰ ਕਰਿ ਦੀਜੈ। ਲੋਕ ਪ੍ਰਲੋਕ ਅਨੰਦ ਕੋ ਲੀਜੈ'॥੭॥ਸੁਨਿਕੈ ਸ਼ਾਹੁ ਬਹਾਦਰ ਭਾਖਾ। 'ਦੈਹੌਂ ਸ੍ਵਾਲ ਮੋਹਿ ਅਭਿਲਾਖਾ। ਲਖੌਂ ਪਰੰਤੁ ਜੁ ਹੋਇ ਸੁਖਾਰੋ। ਦੀਨ ਉਚਿਤ, ਮਿਲਿ ਸਕਲ ਬਿਚਾਰੈਂ[1] ॥੮॥ ਹੋਇ ਪ੍ਰਾਤ ਗੁਰ ਕਰੋ ਹਕਾਰਨ। ਸੁਨਿ ਲੀਜੈ ਤਿਨ ਕੇਰ ਉਚਾਰਨ। ਪੀਛੇ ਦੈਬੋ ਹੋਤੁ ਉਚਾਰੈਂ। ਗੁਰ ਕੇ ਉਰ ਪ੍ਰਸੰਨਤਾ ਧਾਰੈਂ' ॥੯ ॥ ਇਮ ਕਹਿ ਕਰਿ ਸੋ ਦਿਵਸ ਬਿਤਾਯੋ। ਭਈ ਪ੍ਰਭਾਤਿ ਦਿਵਾਨ ਲਗਾਯੋ। ਇਕ ਉਮਰਾਂਵ ਹਕਾਰਨ ਆਇ। 'ਸ਼੍ਰੀ ਗੁਰ ਚਲੀਅਹਿ ਸ਼ਾਹੁ ਬੁਲਾਇ' ॥ ੧੦ ॥ ਹਯ ਅਰੋਹ ਕਰਿ ਗਏ ਗੁਸਾਈਂ। ਥਿਰ ਉਮਰਾਵ ਪੁੰਜ ਜਿਸ ਥਾਂਈ। ਸਕਲ[2] ਨੰਮ੍ਰਿ ਹੁਇ ਕਰੀ ਸਲਾਮੁ। ਜਾਇ ਪ੍ਰਵੇਸ਼ੇ ਬੀਚ ਤਮਾਮੁ ॥ ੧੧ ॥ ਸ਼ਾਹ ਨਮੋ ਕਰਿ ਨਿਕਟ ਬਿਠਾਏ। ਚੰਦਨ ਕੀ ਚੌਕੀ ਛਬਿ ਪਾਏ। ਪ੍ਰਥਮ ਪ੍ਰਸੰਗ ਜੰਗ ਕੇ ਘਨੇ। ਆਦਿ ਅਨੰਦਪੁਰੇ ਸੁਨੇ ਸੁ ਭਨੇ ॥੧੨॥ ਸੁਨਿ ਸੁਨਿ ਗੁਰੁ ਬੀਰਤਾ ਭਾਰੀ। ਸਰਬ ਸਰਾਹਤਿ ਸਭਾ ਮਝਾਰੀ। ਬਹੁਰ ਬਹਾਦੁਰ ਸ਼ਾਹੁ ਉਚਾਰਾ।

[1] ਜੇ ਦੇਣ ਜੋਗ ਹੈ ਤਾਂ ਮਿਲਕੇ ਸਾਰੇ ਵਿਚਾਰ ਕਰੋ। [2] ਸਾਰਿਆਂ ਨੇ (ਗੁਰੂ ਜੀ ਨੂੰ।

'ਕਹੀਯਹਿ ਅਪਨੋ ਸ੍ਯਾਲ ਉਦਾਰਾ' ॥ ੧੩ ॥ ਜਬਿ ਉਮਰਾਵ ਸਭਾ ਸਦ ਗਏ[1]। ਪੂਛਨ ਤੇ ਗੁਰ ਭਾਖਤਿ ਭਏ। 'ਹਿੰਦਵਾਨੇ ਸੰਗ ਦ੍ਰੋਹ ਕਰੈਤੇ[2]। ਤੋਹਿ ਪਦਰ ਕੋ ਬਹੁ ਬਹਕੈਤੇ[3] ॥੧੪॥ ਜ਼ੁਲਮੀ ਕਰਤਿ ਰਹੇ ਬਹੁ ਭਾਰੀ। ਪਿਤਾ ਹਮਾਰੇ ਸੋਂ ਦੁਰਚਾਰੀ[4]। ਦਿਜ ਆਦਿਕ ਸੋਂ ਬੁਰਾ ਕਰੈਤੇ। ਬੀਚ ਸ਼ਰ੍ਹਾ ਕੇ ਕੁਮਤਿ ਧਰੈਤੇ॥੧੫॥ਪੁਨ ਹਮ ਸੋਂ ਬਹੁ ਜੰਗ ਮਚਾਏ। ਜੋ ਸਿਰ੍ਹੰਦ ਕੋ ਬਡ ਉਮਰਾਏ। ਬਾਲਕ ਸਾਹਿਬਜ਼ਾਦੇ ਗਹੇ। ਬਿਨਾ ਦੋਸ਼ ਸੰਘਾਰਨ ਚਹੇ ॥ ੧੬ ॥ ਇਤ੍ਯਾਦਿਕ ਉਮਰਾਵ ਮੁਲਾਨੇ। ਜਿਨਹੁੰ ਕੁਕਰਮ ਜ਼ੁਲਮ ਕੋ ਠਾਨੇ।ਪਠਿ ਪਠਿ ਨਰ ਔਚਕ ਗਹਿ ਲੀਜੈ। ਬੰਧਿ ਬੰਧਿ ਕਰਿ ਹਮ ਕੋ ਦੀਜੈ ॥ ੧੭ ॥ ਤਿਨ ਕੋ ਸੂਰੀ ਦੇਹਿੰ ਕਿ ਫਾਸੀ। ਲੇਂ ਪਲਟਾ ਹਮ ਕਰਹਿੰ ਬਿਨਾਸ਼ੀ। ਤਿਨਹੁੰ ਕੁਕਰਮ ਕਮਾਯਹੁ ਜੈਸਾ। ਸੰਕਟ ਸਹੈਂ ਪਾਇਂ ਫਲ ਤੈਸਾ ॥ ੧੮ ॥ ਨਹਿੰ ਪਰਲੋਕ ਨ ਧਰਮ ਬਿਚਾਰਸੋ। ਤੁਰਕ ਹਿੰਦੁ ਸੰਤਨਿ ਗਹਿ ਮਾਰਸੋ[5]। ਸੋ ਪਲਟਾ ਹਮ ਲੈ ਹੈਂ ਪਾਇ। ਕਰੌਂ ਨਾਸ਼ ਦੁਸ਼ਟਨਿ ਸਮੁਦਾਇ' ॥ ੧੯ ॥ ਸੁਨਤਿ ਸ਼ਾਹੁ ਹਹਿਰਸੋ ਹਿਯ ਹੌਲਾ। ਚਿੰਤਾ ਵਧੀ ਅਧਿਕ ਨਹਿੰ ਬੋਲਾ। ਕੇਤਿਕ ਚਿਰ ਲੌ ਕਰੀ ਬਿਚਾਰਾ। ਪੁਨ ਸਤਿਗੁਰ ਕੇ ਸੰਗ ਉਚਾਰਾ ॥ ੨੦ ॥ 'ਇਸ ਕੋ ਉੱਤਰ ਮੈਂ ਫਿਰ ਦੇਉਂ। ਨਿਜ ਮੰਤ੍ਰੀਨ ਸਾਥ ਗਿਨਿ ਲੇਉਂ'। ਇਮ ਕਹਿ ਢਿਗ ਤੇ ਕਰੇ ਬਿਸਰ-ਜਨ। ਆਨਿ ਬਿਰਾਜੇ ਉਪਬਨ ਤਤਛਿਨ ॥ ੨੧ ॥ ਪੀਛੇ ਸਕਲ ਹਕਾਰਿ ਸਲਾਹੀ। ਗੁਰ ਕੀ ਕਹੀ ਚਿੰਤ ਜੁਤਿ ਪ੍ਰਾਹੀ। 'ਇਹ ਕਾਰਜ ਬਨਿ ਆਵੈ ਕੈਸੇ ? ਅਬਿ ਲੌ ਤੇਜ ਨ ਭਾ ਮਮ ਐਸੇ ॥ ੨੨ ॥ ਗਹੈਂ ਏਕ ਸੂਬਾ ਜਿਸ ਕਾਲ।ਪਰਹਿ ਰੌਰ ਸਲਤਨ ਚਲਚਾਲ।ਬਿਗਰ ਜਾਹਿੰਗੇ ਲਸ਼ਕਰ ਭਾਰੇ। ਏਇਤਬਾਰ ਬਨਹਿੰ ਨਰ ਸਾਰੇ ॥ ੨੩ ॥ ਜਬਿ ਸੂਏ ਬਿਗਰੇ ਲਰਿ ਪਰੇ। ਸਭਿ ਦੋਸ਼ਨ ਰੌਰਾ ਬਿਸਤਰੈ। ਕਹਹੁ ਗੁਰੂ ਸੰਗ ਕਹੀਅਹਿ ਕੈਸੇ। ਜਿਸ ਤੇ ਰਿਸਹਿੰ ਨ, ਰਹਿ ਰਸ ਐਸੇ'॥੨੪॥ਜਬਿ ਅਸ ਚਿੰਤਾ ਸਹਤ ਬਖਾਨਾ। ਮਿਲਿ ਮੰਤ੍ਰੀਨ ਮੰਤ੍ਰ ਕੋ ਠਾਨਾ। ਸ਼ਾਹੁ ਬਹਾਦਰ ਕੋ ਸਮੁਝਾਯੋ। 'ਗੁਰ ਸੋਂ ਕਹਨਿ ਏਵ ਬਨਿ ਆਯੋ ॥ ੨੫ ॥–ਇਕ ਸੰਮਤਿ ਲਗਿ ਕੁਛ ਨਹਿੰ

---

[1]ਸਭਾ ਦੇ ਮੁਖੀ (ਦਰਬਾਰ ਵਿਚੋਂ ਬਾਹਰ ਚਲੇ)ਗਏ। [2](ਉਮਰਾਵ ਆਦਿਕ, ਦ੍ਰੋਹ ਕਰਦੇ ਰਹੇ। [3]ਭੁਮਾਂਵਦੇ ਰਹੇ। [4](ਉਹ) ਦੁਰਾਚਾਰੀ (ਖੋਟੇ) ਲੋਕ ਸਾਡੇ ਪਿਤਾ ਨਾਲ ਬਹੁਤ ਭਾਰੀ ਜ਼ੁਲਮੀ ਕਰਦੇ ਰਹੇ। [5]ਜਿਨ੍ਹਾਂ ਤੁਰਕਾਂ ਨੇ ਹਿੰਦੂ ਸੰਤਾਂ ਨੂੰ ਫੜਕੇ ਮਾਰਿਆ ਹੈ।

ਕਹੀਅਹਿ। ਨਿਸ਼ਚਲ ਹੁਕਮ ਨ ਮੇਰੋ ਲਹੀਅਹਿ। ਜਬਿ ਟਿਕ ਜਾਇ ਤੇਜ ਜਗ ਆਛੇ। ਪੁਰਵੈਂ ਸ੍ਯਾਲ ਆਪ ਕੋ ਬਾਛੇ-'॥ ੨੬॥ ਇੱਤਮਾਦਿਕ ਸਮੁਝਾਇ ਸਿਧਾਏ। ਗਿਨਤਿ ਗਾਬ ਦਿਨ ਦੋਇ ਬਿਤਾਏ। ਪੁਨ ਸਤਿਗੁਰ ਨਿਜ ਨਿਕਟ ਬੁਲਾਏ। ਹਧ ਅਰੋਹ ਹੈ ਕਰਿ ਤਬਿ ਆਏ। ੨੭॥ ਸ਼ਾਹ ਨਿਮਜੋਂ ਸਨਮਾਨ ਬਿਠਾਏ। ਹਾਥ ਜੋਰਿ ਕਰਿ ਗਾਥ ਸੁਨਾਏ। 'ਤੁਮ ਪ੍ਰਤਾਪ ਤੇ ਸਲਤਨ ਪਾਈ। ਅਸ ਨ ਹੋਇ ਅਬਿ ਬਿਗਰ ਸੁ ਜਾਈ॥੨੮॥ ਇਸ ਛਰ ਤੇ ਇਕ ਬਰਖ ਬਿਤਾਵਹੁ। ਕਾਜ਼ੀ ਮੁੱਲਾਂ ਨਹਿੰ ਗਹਿਵਾਵਹੁ। ਸੂਬੇ ਬਿਗਰ ਪਰਹਿੰਗੇ ਸਾਰੇ। ਬੋਇਤਬਾਰੀ ਮੋਹਿ ਬਿਚਾਰੇ॥ ੨੯॥ ਸੰਮਤ ਬੀਤੇ ਰਾਵਰਿ ਸ੍ਯਾਲ। ਮੈਂ ਪੂਰਨ ਕਰਿ ਹੌਂ ਦਰਹਾਲ[1]। ਬਨੈਂ ਨ ਬੇਮੁਖ ਸੇਗ ਤਿਹਾਰੇ। ਮੈਂ ਜਾਨੈਂ ਨੀਕੇ ਉਪਕਾਰੇ'॥ ੩੦॥ ਸੁਨਿ ਸ਼੍ਰੀ ਮੁਖ ਸਾਹਿਬ ਫੁਰਮਾਯੋ। 'ਅਬਿ ਤੁਹਿ ਪਾਜ ਕਹਨਿ[2] ਮਨ ਭਾਯੋ। ਇਸੀ ਹੇਤੁ ਹਮ ਲਿਖਤ ਕਰਾਈ। ਸਲਤਨ ਪਾਇ ਸੁ ਨਟ ਕਰਿ ਜਾਈ[3]॥ ੩੧॥ ਤਉ ਫਰੇਬ ਲਿਖੇ ਪਰ ਕੀਨਿ। ਤੈਂ ਇਕ ਸ੍ਯਾਲ ਨ ਹਮਰੋ ਦੀਨਿ। ਤੁਰਕਨ ਤੇ ਹਮ ਸਲਤਨ ਨਾਸ਼ੀ। ਦੀਨਿ ਹੋਇ ਲੀਨਸਿ ਨਿਜ ਪਾਸੀ॥ ੩੨॥ ਤਉ ਨ ਹਮ ਸੋਂ ਉਤਰਸੋ ਪੂਰਾ। ਦਿਯੋ ਨ, ਦੈਏ ਕਹਸੋ ਜ਼ਰੂਰਾ[4]। ਇਹ ਤਉ ਦੇਨਿ ਹੇਤੁ ਬਡਿਆਈ। ਚਹਤਿ ਕਾਰ ਤੁਝ ਸੋਂ ਬਨਿਵਾਈ[5]* ॥੩੩॥ ਸੋ ਤੁਵ ਭਾਗ ਬਿਖੈ ਇਹ ਨਹੀਂ। ਸਮੁਝਿ ਦੇਖਿ ਅਪਨੇ ਚਿਤ ਸਹੀ। ਅਬਿ ਇਕ ਔਸੋ ਸਿੱਖ ਬਨਾਵੌਂ। ਜਗ ਮਹਿੰ ਦੇ ਕਰਿ ਤੇਜ ਬਧਾਵੌਂ॥੩੪॥ ਜਹਿੰ ਜਹਿੰ ਦੇਖੀ ਕੂਰ ਕੁਚਾਲੇ। ਤਹਿੰ ਤਹਿੰ ਪਹੁੰਚੈ ਬਹੁ ਬਲ ਨਾਲੇ। ਜੋ ਸੂਬੇ ਮੁੱਲਾਂ ਬਹੁਤੇਰੇ। ਕਰਹਿ ਸੰਘਾਰਨ ਸਭਿ ਇਕ ਬੇਰੇ॥ ੩੫॥ ਸਭਿ ਸਲਤਨ ਕੋ ਗਰਦ ਮਿਲਾਵੈ। ਨਹਿੰ ਲਸ਼ਕਰ ਠਹਿਰਨ ਕੋ ਪਾਵੈ। ਜਿਨ ਜਿਨ ਹਮ ਸੋਂ ਜ਼ੁਲਮ ਕਮਾਯੋ। ਹਿੰਦੁਨਿ ਸੋਂ ਬਹੁ ਬੈਰ ਬਢਾਯੋ॥ ੩੬॥

---

[1]ਛੇਤੀ। [2]ਝੂਠ ਕਹਿਣਾ। [3]ਪਾਤਸ਼ਾਹੀ ਪਾਕੇ ਤੂੰ ਫਿਰ ਜਾਵੇਂਗਾ। [4]ਜੋ ਜ਼ਰੂਰ ਦੇਣ ਲਈ ਕਹਿਆ ਸੀ। [5]ਤੇਰੇ ਪਾਸੋਂ ਕਾਰ ਬਣਵਾਣਿਆ ਚਾਹੁੰਦੇ ਸੀ।

*ਭਾਵ ਇਹ ਹੈ ਕਿ ਤੇਰਾ ਜਸ ਫੈਲੇ ਕਿ ਤੂੰ ਐਸਾ ਇਨਸਾਫ ਵਾਲਾ ਹੈਂ ਕਿ ਆਪਣੇ ਰਾਜ ਵਿਚ ਅੰਨਜਾਯ ਨਹੀਂ ਹੋਣ ਦੇਂਦਾ। ਜੋ ਸੂਬੇ ਤੇ ਹੋਰ ਉਮਰਾਵ ਅੰਨਜਾਯ ਕਰਦੇ ਹਨ ਤੂੰ ਐਸਾ ਸਮ ਤੋਲਲੇ ਵਾਲਾ ਪਾਤਸ਼ਾਹ ਹੈਂ ਕਿ ਸਭ ਦਾ ਨਿਆਂ ਕਰਦਾ ਹੈਂ। ਇਸ ਤੋਂ ਰਾਜ ਵਿਚ ਤਪਾ ਸੇਠ ਜਾਵੇ ਕਿ ਕੋਈ ਜ਼ੁਲਮੀ ਨਾ ਕਰ ਸਕੇ।

ਪੁਰਿ ਅਰੁ ਗ੍ਰਾਮ ਦੇਸ਼ ਗਨ ਜੇਤੇ। ਉਠਹਿਂ ਉਪੱਦ੍ਰਵ ਨਾਸ਼ਹਿ ਤੇਤੇ। ਆਦਿ ਸਿਰ੍ਹੰਦ ਬਸਹਿ ਸਮੁਦਾਯਾ। ਕਰਹਿ ਉਜਾਰ ਲੁਟਹਿ ਨਰ ਘਾਯਾ[1]॥ ੩੭॥ ਲਾਖਹੁ ਊਪਰ ਅਪਦਾ ਪਰੈ। ਨਹਿ ਸਮਰਥ ਜੋ ਤਿਸ ਪਰਹਰੈ। ਉਜਰੈ ਦੇਸ਼ ਨ ਰਾਖਾ ਕੋਇ। ਅਬਿ ਐਸੀ ਗਤਿ ਨਿਸ਼ਚੈ ਹੋਇ॥ ੩੮॥ ਸਾਂਹਿਬਜ਼ਾਦੇ ਜਿਨ ਸੰਘਾਰੇ। ਤਿਸ ਕੌ ਗਹਿ ਸੋ ਕਰਹਿ ਪੁਹਾਰੇ। ਇੱਤ੍ਯਾਦਿਕ ਪਲਟਾ ਸਭਿ ਲੈਹੈ। ਨਿਜ ਦ੍ਰਿਗ ਦੇਖਹੁ ਨਹਿਂ ਸਫਲੈ ਹੈਂ[2]॥੩੯॥ ਇਮ ਕਹਿ ਸਤਿਗੁਰ ਰਿਸ ਕੁਛ ਕਰੈ। ਉਠੇ ਆਇ ਨਿਜ ਹਯ ਪਰ ਚਰੈ। ਨਿਜ ਡੇਰੇ ਮਹਿਂ ਚਲਿ ਕਰਿ ਆਏ। ਦਿਨ ਕੋਤਿਕ ਤਹਿਂ ਔਰ ਬਿਤਾਏ॥ ੪੦॥ ਸ਼ਾਹੁ ਸਚਿੰਤ ਅਧਿਕ ਹੁਇ ਰਹਯੋ। ਗੁਰ ਕੇ ਸੰਗ ਨਹੀਂ ਕੁਛ ਕਹਯੋ। 'ਜਾਨੀਅਸ ਕਹਾਂ[3]' ਮੌਨ ਮੁਖ ਧਾਰੀ। ਨਿਜ ਸਤਿਵਨ ਕੇ ਸਾਚ ਉਚਾਰੀ॥ ੫੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਪੂਰਬ ਐਨੇ 'ਸ਼ਾਹੁ ਸੰਗ ਬੋਲਨ' ਪ੍ਰਸੰਗ ਬਰਨਨੰ ਗੁਰ ਪੱਖਜਾਨ ਬ੍ਰਿਚਤਾਯਾਂ ਭਾਖਾਯਾਂ ਕਵਿ ਸੰਤੋਖ ਸਿੰਘ ਭਨਤਿ ਨਾਮ ਏਕ ਪੰਚਾਸਤੀ ਅੰਸੂ॥ ੫੧॥

[ਪਹਿਲਾ ਐਨ ਸਮਾਪਤ ਹੋਇਆ]

---

[1]ਸੂਰਮਿਆਂ ਨੂੰ ਮਾਰਕੇ। [2]ਤੂੰ ਆਪਣੀ ਨੇਤ੍ਰੀਂ ਦੇਖੇਂਗਾ (ਉਸ ਦੇ ਮੁਕਾਬਲੇ ਤੇ ਤੂੰ) ਸਫਲਤਾ ਨਹੀਂ ਪਾਏਂਗਾ। [3]ਕੀ ਜਾਣਾਏ ਕੀ ਹੋਸੀ। (ਅ) ਪਾਤਸ਼ਾਹ ਸੋਚਦਾ ਹੈ ਕਿ ਮੈਨੂੰ ਸਮਝ ਨਹੀਂ ਪੈਂਦੀ (ਕਿ ਕੀਹ ਕਰਾਂ) (ਇਸ ਕਰਕੇ) ਚੁਪ ਧਾਰ ਲਈ।

੧ ੴ ਸਤਿਗੁਰ ਪ੍ਰਸਾਦਿ ॥ ਸ੍ਰੀ ਵਾਹਿਗੁਰੂ ਜੀ ਕਾ ਫਤੇ।

ਅਥ ਉੱਤਰ ਅਯਨ* ਪ੍ਰਾਰੰਭਤੇ।

ਅਰਥ—ਹੁਣ ਉਤ੍ਰਾਯਣ ਅਰੰਭ ਕਰਦੇ ਹਾਂ।

੧. [ਮੰਗਲ। ਬਹਾਦਰ ਸ਼ਾਹ ਦੀ ਚਤੌੜ ਤੇ ਚੜ੍ਹਾਈ]।

੨. ਕਵਿ-ਸੰਕੇਤ' ਮਿਰਯਾਦਾ ਦਾ ਮੰਗਲ।

ਛੰਦ—ਜਗਰਾਨੀ ਮਾਨੀ ਸੁਰਨਿ ਸੁਖਦਾਨੀ ਨਿਜ ਦਾਸ।
ਪੂਰਨ ਕੀਨਸਿ ਗ੍ਰੰਥ ਕੋ ਕਵਿ ਰਸਨਾ ਪਰ ਬਾਸ ॥ ੧ ॥

ਅਰਥ—(ਵਿਦਵਾਨ) ਜਗਤ ਦੀ ਰਾਣੀ, ਦੇਵਤਿਆਂ ਤੋਂ ਭੀ ਮਾਨਨੀਯ, ਅਪਣੇ ਦਾਸਾਂ ਨੂੰ (ਸੁਭ ਮਤੀ ਰੂਪੀ) ਸੁੱਖਾਂ ਦੀ ਦਾਤੀ (ਸਾਰਦਾ) ਨੇ ਕਵੀ ਦੀ ਰਸਨਾ ਪਰ ਬੈਠਕੇ ਗ੍ਰੰਥ ਨੂੰ ਪੂਰਨ ਕਰਵਾਇਆ ਹੈ।

ਭਾਵ—ਪੂਰਨ ਇਸ ਲਈ ਏਵੇਂ ਕਹਿ ਦਿੱਤਾ ਹੈ ਕਿ ਇਹ ਅੰਤਮ ਭਾਗ ਹੈ ਇਸ ਗ੍ਰੰਥ ਦਾ ਤੇ ਇਹ ਭਾਗ ਸਭ ਭਾਗਾਂ ਤੋਂ ਛੋਟਾ ਹੈ।

੨. ਇਸ ਗੁਰੂ—ਦਸੋ ਗੁਰੂ ਸਾਹਿਬਾਂ ਦਾ—ਮੰਗਲ।

ਸ੍ਰੀ ਨਾਨਕ, ਅੰਗਦ ਗੁਰੂ, ਅਮਰਦਾਸ ਪਦ ਬੰਦਿ।
ਰਾਮ ਦਾਸ, ਅਰਜਨ ਗੁਰੂ, ਬਰ ਸ੍ਰੀ ਹਰਿ ਗੋਬਿੰਦ ॥ ੨ ॥
ਹਰੀ ਰਾਇ, ਹਰਿ ਕ੍ਰਿਸ਼ਨ ਗੁਰ, ਤੇਗ ਬਹਾਦਰ ਚੰਦ।
ਦਸਵੇਂ ਗੋਬਿੰਦ ਸਿੰਘ ਗੁਰੂ ਨਮੋ ਚਰਨ ਅਰਵਿੰਦ ॥ ੩ ॥

ਅਰਥ—ਸ੍ਰੀ (ਗੁਰੂ)ਨਾਨਕ (ਦੇਵ), (ਸ੍ਰੀ) ਗੁਰੂ ਅੰਗਦ (ਦੇਵ), (ਸ੍ਰੀ ਗੁਰੂ) ਅਮਰ ਦਾਸ, (ਸ੍ਰੀ ਗੁਰੂ) ਰਾਮਦਾਸ, (ਸ੍ਰੀ) ਗੁਰੂ ਅਰਜਨ (ਦੇਵ ਤੇ) ਸੁਹਣੇ ਸ੍ਰੀ ਗੁਰੂ ਹਰਿ ਗੋਬਿੰਦ ਜੀ (ਸਾਰੇ ਸਤਿਗੁਰਾਂ ਦੇ) ਚਰਨਾਂ ਤੇ ਨਮਸਕਾਰ ਕਰਦਾ ਹਾਂ ॥ ੨ ॥
ਤੇ (ਫੇਰ ਸ੍ਰੀ ਗੁਰੂ) ਹਰਿ ਰਾਇ ਜੀ, (ਸ੍ਰੀ ਗੁਰ) ਹਰਿ ਕ੍ਰਿਸ਼ਨ ਜੀ (ਸ੍ਰੀ) ਗੁਰੂ ਤੇਗ ਬਹਾਦਰ ਚੰਦ (ਵਤ ਸੀਤਲ ਪ੍ਰਕਾਸ਼ ਵਾਲੇ ਤੇ) ਦਸਵੇਂ (ਸਾਹਿਬ ਸ੍ਰੀ) ਗੁਰੂ ਗੋਬਿੰਦ ਸਿੰਘ (ਜੀ ਦੇ) ਚਰਨਾਂ ਕਵਲਾਂ ਤੇ ਨਮਸਕਾਰ ਕਰਦਾ ਹਾਂ।

---

*ਜਦੋਂ ਸੂਰਜ ਉੱਤਰ ਨੂੰ ਜਾਂਦਾ ਪ੍ਰਤੀਤ ਦੇਵੇ, ਲਗ ਪਗ ੯-੧੦ ਪੋਹ ਤੋਂ ਲਗ ਪਗ ੯-੧੦ ਹਾੜ੍ਹ ਤਕ। ੨੩ ਦਸੰਬਰ ਤੋਂ ੨੧ ਜੂਨ ਤਕ। ਇਥੇ ਭਾਵ ਪੁਸਤਕ ਦੇ ਇੱਕ ਹਿੱਸੇ ਤੋਂ ਹੈ, ਜੋ ਸਾਰੇ ਗ੍ਰੰਥ ਦਾ ਅੰਤਮ ਭਾਗ ਹੈ।

੨. ਇਸ਼ਟ ਦੇਵ–ਸ੍ਰੀ ਅਕਾਲ ਪੁਰਖ–ਮੰਗਲ।

ਜਿਹ ਸੱਤਾ ਲਖਿਯਤਿ ਜਗਤ ਸੋ ਨ ਪਿਖਜੈ ਕਿਮ ਜਾਇ।
ਜਿਮ ਦ੍ਰਿਗ ਤੇ ਦਿਖਿਯਤਿ ਸਕਲ ਦ੍ਰਿਗ ਨਹਿੰ ਦਿਖੀ ਕਦਾਇ॥ ੪॥

ਅਰਥ–ਜਿਸ (ਅਕਾਲ ਪੁਰਖ) ਦੀ ਸੱਤਾ ਕਰਕੇ ਜਗਤ ਦਿੱਸਦਾ ਹੈ, ਉਹ ਕਿਵੇਂ ਵੀ ਦੇਖਿਆ ਨਹੀਂ ਜਾ ਸਕਦਾ, ਜਿਵੇਂ ਅੱਖਾਂ ਨਾਲ ਸਭ ਕੁਝ ਵੇਖ ਲਈਦਾ ਹੈ ਪਰ ਅੱਖਾਂ ਨਹੀਂ ਵੇਖ ਸਕਦੀਆਂ।

ਭਾਵ–ਇਥੇ ਕਵੀ ਜੀ ਪਰਮਾਤਮਾ ਦੇ ਸਾਡੇ ਆਪੇ ਨਾਲ ਹਾਲਤ ਫਾਇਲੀਅਤ ਦੇ ਤਅੱਲਕ ਦਾ ਰੂਪਕ ਬੰਨ੍ਹਦੇ ਹਨ। ਜਿਵੇਂ ਅੱਖਾਂ ਨਾਲ ਸਾਰਾ ਜਗਤ ਦਿੱਸਦਾ ਹੈ, ਅੱਖ ਦੇਖਣਹਾਰ ਹੁੰਦੀ ਹੈ ਜਗਤ ਦੀਸਣਹਾਰ ਹੁੰਦਾ ਹੈ। ਅੱਖ ਫਾਇਲ ਹੁੰਦੀ ਹੈ, ਜਗਤ ਮਫਊਲ। ਇਸ ਤਰ੍ਹਾਂ ਪਰਮਾਤਮਾ ਫਾਇਲ ਹੈ ਮਫਊਲ ਨਹੀਂ, ਇਸੇ ਕਰਕੇ ਉਸਦੀ ਸੱਤਾ ਨਾਲ ਅਸੀਂ ਜਗਤ ਦੇਖ ਰਹੇ ਹਾਂ ਪਰ ਉਸਨੂੰ ਨਹੀਂ ਦੇਖ ਸਕਦੇ ਕਿਉਂਕਿ ਉਹ ਦ੍ਰਿਸ਼ਟਾ (ਫਾਇਲ) ਹੈ, ਉਹ ਦ੍ਰਿਸ਼ਟਮਾਨ (ਮਫਊਲ) ਨਹੀਂ ਹੈ। ਜੇ ਕੋਈ ਸ਼ੰਕਾ ਕਰੇ ਕਿ ਸ਼ੀਸ਼ਾ ਸਾਮ੍ਹਣੇ ਰੱਖ ਕੇ ਅੱਖ ਦੇਖ ਲਈਦੀ ਹੈ ਤਾਂ ਠੀਕ ਨਹੀਂ ਕਿਉਂਕਿ ਅੱਖ ਤੋਂ ਮੁਰਾਦ ਏਥੇ ਦ੍ਰਿਸ਼ਟਿ ਸ਼ਕਤੀ ਦੀ ਹੈ, ਤੇ ਦ੍ਰਿਸ਼ਟਾਂਤ ਦਾ ਇਕ ਅੰਗ ਲੈਣਾ ਹੈ ਕਿ ਜਿਵੇਂ ਅੱਖ ਆਪਣੇ ਆਪ ਨੂੰ ਦੇਖਣਹਾਰ ਹੋਣ ਕਰਕੇ ਸ੍ਵੈ ਅਨੁਭਵ ਵਿਚ ਆਪੇ ਨੂੰ ਜਾਣਦੀ ਹੈ, ਤਿਵੇਂ ਪਰਮਾਤਮਾਂ ਨੂੰ ਬੀ ਸ੍ਵੈ ਅਨੁਭਵ ਵਿਚ ਅਸੀਂ ਅਨੁਭਵ ਕਰ ਸਕਦੇ ਹਾਂ ਉਸਨੂੰ ਦ੍ਰਿਸ਼ਟਮਾਨ ਬਣਾਕੇ ਨਹੀਂ ਵੇਖ ਸਕਦੇ।

ਧਯਾਨਾਨੰਦ ਜੋਗੀਨ ਮਹਿ ਭੋਗੀ ਬਿਸ਼ਿਯਾਨੰਦ।
ਰਮਜੋ ਏਕ ਪਰਮਾਤਮਾ ਬਾਰ ਬਾਰ ਤਿਸ ਬੰਦਿ॥੫॥

ਅਰਥ–ਧਯਾਨ ਅਨੰਦ ਵਿਚ ਮਗਨ ਜੋਗੀਆਂ ਵਿਖੇ ਤੇ ਵਿਸ਼ਿਆਨੰਦ ਵਿਚ (ਲੱਗੇ) ਭੋਗੀਆਂ ਵਿਖੇ ਜੋ ਇਕ ਪਰਮਾਤਮਾ ਵਯਾਪਕ ਹੈ ਤਿਸ ਨੂੰ (ਮੈਂ) ਬਾਰ ਬਾਰ ਬੰਦਨਾਂ ਕਰਦਾ ਹਾਂ।

ਭਾਵ–ਏਥੇ ਨਿਰਾਕਾਰ ਅਲੇਪ ਪਰਮਾਤਮਾ ਨੂੰ ਨਮਸਕਾਰ ਕਰ ਰਹੇ ਹਨ, ਜਿਵੇਂ ਚਾਨਣਾ ਜੋਗੀ ਤੇ ਭੋਗੀ ਦੁਹਾਂ ਲਈ ਚਾਨਣਾ ਹੈ, ਪਰ ਦੁਹਾਂ ਦੇ ਕਰਤੱਬ ਦਾ ਲੇਸ਼ ਚਾਨਣੇ ਨੂੰ ਨਹੀਂ ਲਗਦਾ ਤਿਵੇਂ ਨਿਰਾਕਾਰ ਪਰਮਾਤਮਾ ਸਮਾਨ ਸੱਤਾ ਕਰਕੇ ਸਭ ਵਿਚ ਵਯਾਪਕ ਹੈ। 'ਸਭ ਜੂਨਨ ਮੈਂ ਰਵ ਰਹਿਓ ਊਚ ਨੀਚ ਕੇ ਭੇਸ', ਫਿਰ ਸਭ ਦੇ ਕਰਤੱਵ ਤੋਂ ਅਲੇਪ ਹੈ, ਉਸ ਪਰਮਾਤਮਾਂ ਨੂੰ ਬੰਦਨਾਂ ਕਰਦੇ ਹਨ।

[ਬਿਨਯ]

ਸ਼ੇਸ਼ ਕਥਾ ਉਚਰੌਂ ਅਬੈ ਜਿਮ ਬਿਕੁੰਠ ਗੁਰ ਜਾਇੰ।
ਪਹੁੰਚਹਿ ਅਬਚਲ ਨਗਰ ਮਹਿ,ਸੁਨਿ ਸ਼੍ਰੋਤਾ ਚਿਤ ਲਾਇ॥੬॥

ਅਰਥ–ਬਾਕੀ ਦੀ ਕਥਾ ਹੁਣ ਮੈਂ ਉਚਰਦਾ ਹਾਂ,ਜਿਵੇਂ (ਦਸਮ) ਗੁਰੂ ਜੀ ਬਿਕੁੰਠ ਨੂੰ ਜਾਣਗੇ।

(ਪਹਿਲੋਂ) ਪਹੁੰਚਣਗੇ (ਜਿਵੇਂ) ਅਬਚਲ ਨਗਰ ਵਿਖੇ; ਹੇ ਸ੍ਰੋਤਾ! ਚਿੱਤ ਲਾਕੇ ਸੁਣੋ।

ਚੌਪਈ॥ ਬਰਖਾ ਬਰਖਤਿ ਬਿਤਯੋ ਚੁਮਾਸਾ। ਨਗਰ ਆਗਰੇ ਸ਼੍ਰੀ ਗੁਰ ਬਾਸਾ। ਸ਼ਾਹਬਹਾਦਰ ਭਾਖਿ ਪਠਾਯੋ।[1]ਰਜਪੂਤਨ ਪਰ ਚਾਹਤਿ ਜਾਯੋ॥੭॥ ਆਦਿ ਉਦੈ ਪੁਰਿ ਜੋ ਰਣ ਗਾਢੇ। ਮਿਲਹਿੰ ਆਨਿ ਜਿਮ,ਤਿਨ ਭਰ ਬਾਢੇ। ਆਪ ਕ੍ਰਿਪਾ ਕਰਿ ਸੰਗ ਚਲੀਜੈ। ਦੇਸ਼ ਬਿਦੇਸ਼ਨਿ ਦਰਸ਼ਨ ਕੀਜੈ' ॥੮॥ ਸੁਨਿ ਸਤਿਗੁਰ ਆਇਸੁ ਫੁਰਮਾਈ। 'ਪੂਜ ਨੁਰਾਤੇ ਦੁਰਗਾ ਮਾਈ। ਕਰਹਿੰ ਦਸਹਿਰਾ ਰੀਤਿ ਭਲੇਰੀ*। ਪੁਨ ਹਮ ਚਢਹਿੰ ਲਖਹੁ ਨਹਿੰ ਦੇਰੀ ॥੯॥ ਇਤਨੇ ਗਮਨਹੁੰ ਆਪ ਅਗਾਰੀ।ਦੇਹੁ ਤ੍ਰਾਸ ਰਜਪੂਤਨਿ ਭਾਰੀ†। ਹਮਰੋ ਮੇਲ ਹੋਹਿ ਅਗਵਾਈ। ਆਪ ਚਢਹੁ ਲੈ ਦਲ ਸਮੁਦਾਈ' ॥੧੦॥ ਸ਼ਾਹੁ ਪਾਸ ਤਬਿ ਜਾਇ ਬਖਾਨਾ। ਪਾਇ ਹੁਕਮ ਗੁਰ ਕੀਨਸਿ ਪਯਾਨਾ[1]। ਰਣਸਿੰਘੇ ਗਨ ਪਟਹ ਨਗਾਰੇ। ਸ਼ੁਤਰੀ ਆਦਿਕ ਬਾਦਿਤ ਭਾਰੇ ॥੧੧॥ ਏਕ ਬਾਰਿ ਬਾਜੇ ਸਮੁਦਾਏ। ਸ਼ਾਹੁ ਬਹਾਦਰ ਚਢਯੋ ਰਿਸਾਏ। ਸਨੇ ਸਨੇ ਮੰਜ਼ਲ ਕਰਿ ਨੇਰੇ।–ਸਤਿਗੁਰ ਮਿਲੈਂ ਆਨਿ ਸੰਗ ਮੇਰੇ–॥੧੨॥ਰਜਪੂਤਨ ਕੋ ਤ੍ਰਾਸ ਉਪਾਯੋ। ਹਿਤ ਮਿਲਿਬੇ ਬਹੁ ਸਾਜ ਬਨਾਯੋ। ਇਤ ਸਤਿਗੁਰ ਪੂਜਤਿ ਨਵਰਾਤੇ*। ਚੰਦਨ ਧੂਪ ਫੂਲ ਬਹੁ ਭਾਂਤੇ ॥ ੧੩ ॥ ਦੁਰਗਾ ਪਾਠ ਅਨੇਕ ਕਰੰਤੇ। ਸੋਜ ਸਕੇਲੀ ਹਮਨ ਹੁਵੰਤੇ। ਦੀਪ ਸਮੂਹ ਘ੍ਰਿੱਤ ਕੇ ਬਾਰੇ। ਸ਼ਸਤ੍ਰ ਸਕੇਲਿ ਅਨੇਕ ਪ੍ਰਕਾਰੇ॥੧੪॥ਖੰਡੇ ਖੜਗ ਪ੍ਰਚੰਡ ਦੁਧਾਰੇ। ਸੈਫ਼,ਸਰੋਹੀ,ਜਮਧਰ ਭਾਰੇ। ਤੋਮਰ,ਭਾਲੇ,ਸਾਂਗ ਸੁ ਢਾਲੇ। ਧੋਪ[2] ਸੀਖਚੇ[3],

[1]ਸਤਿਗੁਰਾਂ ਦਾ ਹੁਕਮ ਪਾਕੇ (ਪਾਤਸ਼ਾਹ ਨੇ) ਕੂਚ ਕੀਤੀ। [2]ਤਲਵਾਰ ਜੋ ਪਤਲੀ ਤੇ ਸਿੱਧੀ ਹੋਵੇ [ਹਿੰਦੀ, ਧੋਪ। ਪੰਸ:, ਧੁਰਵਾ ਤੋਂ]। [3]ਸੀਖ ਵਾਂਙੂ ਸਿੱਧੀ ਤਲਵਾਰ, [ਫਾ:, ਸੀਖਚਹ]। (ਅ) ਧੋਪ ਸੀਖਚਾ=ਸੀਖ ਵਰਗੀ ਸਿੱਧੀ ਧੋਪ।

*ਇਹ ਪਿੱਛੋਂ ਸਿਖ ਦਰਬਾਰਾਂ ਵਿਚ ਹਿੰਦੂ ਅਹਿਲਕਾਰਾਂ ਦੇ ਵਾਙੂ ਰਿਵਾਜ ਹਨ। ਗੁਰੂ ਜੀ ਨੇ ਦੁਰਗਾ ਨੂੰ ਆਪਣਾ ਇਸ਼ਟ ਜਾਣਕੇ ਪੂਜਨ ਕਦੇ ਨਹੀਂ ਕੀਤਾ। ਸਗੋਂ ਆਪ ਬ੍ਰਹਮਾ ਵਿਸ਼ਨੂ ਸ਼ਿਵ ਨਾਰਦਾ ਦੇ ਪੂਜਯ ਹਨ, ਤੇ ਕਵਿ ਜੀ ਐਸਾ ਉਹਨਾਂ ਨੂੰ ਵਰਣਨ ਆਪ ਕਰਦੇ ਆਏ ਹਨ; ਵੇਖੋ ਰੁਤ ੩ ਅੰਸੂ ੧੨ ਦੇ ਅੰਤ ਦੀ ਟੂਕ ਤੇ ਪੜ੍ਹੋ ਪਿਛਲੇ ਅੰਸ ਦਾ ਅੰਸੂ ੧੨ ਅੰਕ ੧੩ ਤੋਂ ੧੬ ਤੱਕ ਤੇ ਇਸੇ ਅੰਸ ਦੇ ਅੰਸੂ ੨ ਦਾ ਅੰਕ ੨੦, ੨੧ ਤੇ ੨੨। ਸਾਹਿੱਤ੍ਯ ਜਿਸ ਵਿਚ ਦੇਵੀ ਦੇ ਬੀਰਰਸੀ ਕਰਤੱਬ ਹਨ ਉਹ ਪੰਥ ਵਿਚ ਬੀਰਰਸੀ ਉਤਸਾਹ ਭਰਨੇ ਲਈ ਤਯਾਰ ਹੋਇਆ ਸੀ ਤੇ ਇਸੇ ਮਨੋਰਥ ਲਈ ਉਹ ਵਰਤਣਾ ਚਾਹੀਏ। †ਗੁਰੂ ਜੀ ਰਜਪੂਤਾਂ ਨੂੰ ਤ੍ਰਾਸ ਦੇਣ ਦਾ ਹੁਕਮ ਨਹੀਂ ਦੇ ਰਹੇ। ਸ਼ਾਹ ਦਾ ਜੋ ਆਪਣਾ ਮਨਸ਼ਾ ਹੈ ਉਹ ਦੁਹਰਾ ਰਹੇ ਹਨ ਤੂੰ ਜੋ ਆਪਣਾ ਕੰਮ ਕਰਨਾ ਹੈ ਚਲੋ ਕਰੋ, ਅਸੀਂ ਪਿੱਛੋਂ ਆਵਾਂਗੇ।

ਚੱਕ੍ਰ ਕਰਾਲੇ ॥ ੧੫ ॥ ਬਿਛੂਏ, ਖੰਜਰ, ਖਪਰੇ ਬਾਨ। ਤੁਪਕ, ਤਮਾਂਚੇ, ਧਨੁਖ ਮਹਾਨ। ਮਹਾਂ ਸਿਲੇਖਾਨਾ[1] ਸਤਿਗੁਰ ਕੋ। ਪੂਜਹਿ ਸਕਲ ਪ੍ਰੇਮ ਕਰਿ ਉਰ ਕੋ ॥ ੧੬ ॥ ਭੋਜਨ ਅਨਿਕ ਪ੍ਰਕਾਰ ਕਰਾਏ।ਪੂਰੀ ਪੰਚਾਂਮ੍ਰਿਤ[2] ਬਰਤਾਏ।ਜੈ ਜੈ ਸ਼ਬਦ ਉਚਾਰਨ ਕਰਿਤੇ।ਖੰਦ ਗੋਰਜਾ ਕੋ ਮੁਦ ਧਰਤੇ*॥ ੧੭॥ਪੁਨਹ ਦਸਹਿਰਾ ਕੋ ਦਿਨ ਹੋਵਾ।ਹਯ ਸ਼ਿੰਗਾਰਨੋ ਅੱਗੂ ਖਰੋਵਾ।ਕਰਿ ਵਾਹਨ ਕੀ ਪੂਜਾ ਭਲੇ।ਵਹਿਰ ਖੇਲਿਬੇ ਹਿਤ ਚਢਿ ਚਲੇ॥੧੮॥ਬਿਚਰਤਿ ਆਯੁਧ ਬਿੰਦ੍ਰਾ ਕਰਿਤੇ । ਤੁਰੰਗ ਧਵਾਇ ਤੁਫੰਗ ਸੈਭਰਿਤੇ।ਛੋਰਤਿ ਬਾਨ ਨਿਸ਼ਾਨਾ ਹਨਤੇ । ਤੋਮਰ ਦੀਹ ਕ੍ਰਮਾਵੈਂ ਤਨਿਤੇ ॥ ੧੯ ॥ ਖਗਪਤਿ[3]† ਦਰਸ਼ਨ ਕਰਿ ਮੁਰਿ ਆਏ। ਜਥਾ ਜੋਗ ਉਤਸਾਹ ਬਨਾਏ। ਇਸ ਪ੍ਰਕਾਰ ਕੋ ਕਰੈ ਬਿਲਾਸੇ। ਬਾਗ ਅਜਾਇਬ ਸਾਹਿਬ ਬਾਸੇ ॥੨੦॥ ਦਿਵਸ ਤੁੰਦਸੀ ਕੋ ਪੁਨ ਆਯੋ। 'ਕੂਚ ਕਰੋ' ਸ਼੍ਰੀ ਮੁਖ ਫੁਰਮਾਯੋ। ਬਸਤ੍ਰ ਸ਼ਸਤ੍ਰ ਸਜਿਕੈ ਬਿਧਿ ਨਾਨਾ । ਹੋਇ ਤਯਾਰ ਪ੍ਰਭੂ ਚਹਸਿ ਪਯਾਨਾ ॥ ੨੧ ॥ ਸੁਨਿ ਸੁਧਿ ਨਗਰ ਆਗਰੇ ਸੰਗਤਿ । ਦਰਸ਼ਨ ਹਿਤ ਉਮਡੇ ਕਰਿ ਪੰਗਤਿ । ਲੈ ਅਕੋਰ ਕਰ ਜੋਰਤਿ ਮਿਲੇ । ਖੁਸ਼ੀ ਲਈ ਸਤਿਗੁਰ ਕੀ ਭਲੇ ॥ ੨੨ ॥ 'ਦਰਸ਼ਨ ਤੇ ਨਿਹਾਲ ਹਮ ਭਏ।ਜਨਮ ਜਨਮ ਕੇ ਪਾਪਨਿ ਛਏ[4]। ਪੂਰਬ ਭਾਗ ਬਿਸ਼ੇਖੈ ਦੇਖੇ । ਮਾਨੁਖ ਤਨ ਸਗਰੇ ਅਵਰੇਖੇ[5]' ॥ ੨੩॥ ਲਗੇ ਉਪਾ-ਇਨ ਕੇ ਅੰਬਾਰ । ਦੇ ਦਰਸ਼ਨ ਪ੍ਰਭੂ ਭੇ ਅਸਵਾਰ । ਛੋਰਾ ਕਰਨੋ ਤਾਲ ਪਰ ਜਾਇ । ਸੰਗ ਖਾਲਸਾ ਦਲ ਸਮੁਦਾਇ ॥ ੨੪ ॥ ਖਾਨ ਪਾਨ ਕਰਿ ਨਿਸਾ ਗੁਜ਼ਾਰੀ । ਭਈ ਪ੍ਰਾਤਿ ਹੋਈ ਅਸਵਾਰੀ । ਤੀਨ ਚਾਰ ਮੰਜ਼ਲ ਕਰਿ

---

[1]ਸ਼ਸਤ੍ਰਾਂ ਦਾ ਖ਼ਜ਼ਾਨਾ । [ਫਾ:, ਸਿਲਹਖ਼ਾਨਾ] । [2]ਪੂਰੀ ਕੜਾਹ । [3]ਗਰੁੜ ਦਾ । [4]ਨਾਸ਼ ਹੋਏ । [5]ਸਾਰਿਆਂ ਨੇ ਮਨੁਖ ਸ਼ਰੀਰ ਵਿਚ (ਆਪ ਜੀ ਦੇ) ਦਰਸ਼ਨ ਕੀਤੇ ਹਨ ।

*'ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀਂ ਆਨਯੋ' । ਪੁਨਾ:—'ਤੁਮਹਿ ਛਾਡਿ ਕੋਈ ਅਵਰ ਨਾ ਧਯਾਊਂ" ਇਹ ਪ੍ਰਤੱਗਯਾ ਪੂਰਬਕ ਵਾਕ ਆਖਣ ਵਾਲੇ ਪਾਰ-ਬ੍ਰਹਮੀਆਂ ਨੂੰ ਕਦ ਧਿਆਉਂਦੇ ਹਨ ?

†ਗੁਰੂ ਜੀ ਖਗਪਤ ਦੇ ਅਸਵਾਰ ਬਾਬਤ ਕਹਿੰਦੇ ਹਨ 'ਕਿਸਨ ਬਿਸਨ ਕਬਹੂੰ ਨਹਿੰ ਧਿਆਊਂ' ਉਹਨਾਂ ਨੂੰ ਗਰੁੜਾਂ ਦੇ ਦਰਸ਼ਨ ਕਰਦੇ ਫਿਰਦੇ ਵੇਖਣਾ ਨਜ਼ੂਨ ਉਪਮਾ ਹੈ। ਇਹ ਰਿਵਾਜ ਛੋਟੇ ਦਰਜੇ ਦੇ ਅਨਪੜ੍ਹ ਹਿੰਦੂਆਂ ਦੇ ਹਨ। ਇਨ੍ਹਾਂ ਰਹਿਮਾਂ ਵਿਚ ਹੀ ਮੁੜ ਫਸਾਕੇ ਬ੍ਰਾਹਮਣੀ ਮਤ ਦੇ ਅਹਿਲਕਾਰਾਂ ਨੇ ਸਿੱਖ ਰਾਜੇ ਸਿੱਖ ਆਦਰਸ਼ਾਂ ਤੋਂ ਨੀਵੇਂ ਆਂਦੇ ਸਨ। ਐਸੇ ਖਿਆਲ ਆਖੇਪਕ ਜਾਪਦੇ ਹਨ।

ਦੀਹਾ। ਮਿਲੇ ਆਨਿ ਨੌਰੰਗ ਸੁਤ ਜੀਹਾ[1] ॥ ੨੫ ॥ ਘੋਰ ਅਮੇਰ[2] ਲੀਨ ਤਬਿ ਸ਼ਾਹੁਆਨਿ ਮਨਾਇ**ਅਪਨਿ ਤਿਨ ਪਾਹੁ। ਗਏ ਜੋਧਪੁਰਿਕੋ ਪੁਨ ਡੇਰੇ। ਮਿਲਨੋ ਅਜੀਤ ਸਿੰਘ[3] ਬਾਲ ਹੈਰੇ ॥ ੨੬ ॥ ਹੁਤੋ ਸੈਗ ਭੀ ਦਈ ਅਕੋਰ। ਦੈ ਕਰ ਜੋਰ ਗਰਬ ਕੋ ਛੋਰਿ। ਚਲਨੋ ਸ਼ਾਹੁ ਲੈ ਲਸ਼ਕਰ ਭਾਰੀ। ਮੇੜਤੇਸ਼[4]ਮਿਲਿ ਪਰਨੋ ਅਗਾਰੀ॥੨੭॥ਬਹੁੜ ਚਿਤੌੜ ਦਿਸ਼ਾ ਚਢਿ ਚਾਲਾ। ਪਰੀ ਧਾਂਕ ਤਿਸ ਦੇਸ਼ ਬਿਸਾਲਾ। ਰਾਣੇ ਅਰੁ ਰਾਜੇ ਰਜਪੂਤ।ਮਿਲੇ ਸਕਲ ਹੀ ਪਠਿ ਪਠਿ ਦੂਤ ॥ ੨੮ ॥ ਸਿੰਘ ਕਿਤੇਕ ਦੇਖਿਬੇ ਹੇਤੁ। ਗਏ ਚਿਤੌੜ ਬਿਖੈ ਲਖਿ ਭੇਤ। ਤ੍ਰਿਣ ਸ਼ੁਭ ਹੇਰੇ ਲਏ ਉਠਾਇ। ਉਤ ਕੇ ਨਰ ਆਏ ਸਮੁਦਾਇ ॥੨੯॥ ਸੋ ਨਹਿ ਦੇਤਿ ਸਿੰਘ ਤ੍ਰਿਣ ਲੇਤਿ। ਬਧਨੋ ਬਾਦ ਹੈਗੋ ਰਣ ਖੇਤ। ਚਲੀ ਤੁਫੈਗਹਿ ਦੁਹਿਦਿਸ਼ਿ ਫੇਰੀ। ਹਲਾਹਲੀ ਮਾਚੀ ਤਿਸ ਬੇਰੀ ॥ ੩੦ ॥ ਛੁਟੇ ਤੀਰ ਗੋਰੀ ਸਮੁਦਾਇ। ਮਚਨੋ ਰੌਰ ਸੁਨਿ ਕੈ ਤਿਸ ਥਾਇੰ। ਮਿਲਿ ਰਜਪੂਤ ਘਨੇ ਹੁਇ ਆਏ। ਗਹਿ ਆਯੁਧ ਸਿੰਘਨਿ ਪਰ ਧਾਏ ॥ ੩੧ ॥ ਇਤਿ ਸ਼ਤਿਗੁਰ ਸੁਨਿ ਕੈ ਬਡ ਰੌਰਾ। ਪਠਨੋ ਖਾਲਸਾ ਗਨ ਤਿਸ ਠੌਰਾ। ਦੁਹਿ ਦਿਸ਼ਿ ਮਿਲੇ ਆਨਿ ਗਨ ਜੋਧਾ। ਦੇਖਿ ਜੁੱਧਿ ਵਧਿ[6] ਉਪਜਨੋ ਕ੍ਰੋਧਾ ॥ ੩੨ ॥ ਤੜਾਭੜੀ ਤੁਪਕਨ ਕੀ ਮਾਚੀ। ਲਗਹਿ ਅੰਗ ਸ਼ੋਣਤਿ ਰਜ ਰਾਚੀ। ਫੂਟੈ ਮੁੰਡ ਗਿਰੈ ਗਿਰ ਪਰੈ[7]। ਮਰਿ ਮਰਿ ਸੁਰਗ ਪਯਾਨੋ ਕਰੈ ॥ ੩੩ ॥ ਸਿੰਘ ਹੋਲ ਘਾਲਹਿ ਲੈਂ ਘਾਸ। ਸੋ ਨਹਿ ਦੇਤਿ ਖਰੇ ਦਿਢ ਪਾਸ। ਜਾਮ ਏਕ ਲੌ ਜੰਗ ਮਚਾਯੋ।ਪੁੰਜ ਤੁਫੈਗਨਿ ਸ਼ਬਦ ਉਠਾਯੋ॥੩੪॥ ਤਬਿ ਸਿੰਘਨ ਰੌਪਨੋ ਪਗ ਆਗੇ। ਬ੍ਰਿੰਦ ਪਲੀਤੇ ਇਕਠੇ ਦਾਗੇ। ਲਗੀ ਕਿਤਿਕ ਸ਼ੱਤ੍ਰੁਨਿ ਕੋ ਗੋਰੀ। ਦੜ ਦੜ ਗਿਰੇ ਦੇਹਿ ਗਨ ਫੋਰੀ॥੩੫॥ ਦੇਖਿ ਤ੍ਰਾਸ ਕਰਿ ਭੋਗ ਸਿਧਾਏ।ਸਿੰਘ ਉਠਾਇ ਘਾਸ ਗਨ ਲਯਾਏ। ਸ਼੍ਰੀ ਗੁਰ ਹੇਰਿ ਤਿਨਹੁੰ ਸਮਝਾਯੋ। 'ਬਿਨਾ ਕਹੈ ਕਿਮ ਜੰਗ ਮਚਾਯੋ ? ॥ ੩੬ ॥ ਗਏ ਕਿਲੋਕਨ ਥਾਨ ਚਿਤੌਰ। ਬਿਨ ਮਰਜ਼ੀ ਹਮਰੀ ਕਿਮ ਹੋਰ। ਨਹਿ ਆਗੇ

---

[1]ਜਿਸ ਥਾਂ ਤੇ, ਭਾਵ ਜਿੱਥੇ ਉਹ ਸੀ। [2]ਅੰਬੇਰ, ਅੰਬਰ। ਜੋ ਪੁਰ ਰਿਆਸਤ ਦੀ ਪਹਿਲੀ ਰਾਜਧਾਨੀ, ਜੋ ਜੋ ਪੁਰੋਂ ਉੱਤਰ ਰੁਖ ਪੰਜ ਸੱਤ ਮੀਲ ਤੇ ਹੈ। [3]ਆਪਣੀ ਆਨ ਮਨਾਕੇ। [3]ਅਜੀਤ ਸਿੰਘ ਮਾਰਵਾੜ ਦਾ ਰਾਜਾ ਸੀ। ਮਾਰਵਾੜ ਜੋਧ ਪੁਰ ਰਿਆਸਤ ਦਾ ਨਾਮ ਹੈ। [4]ਮੇੜਤਾ ਨਗਰ ਦਾ ਰਾਜਾ। ਜੋਧ ਪੁਰ ਤੇ ਬੀਕਾਨੇਰ ਦੇ ਵਿਚਾਲੇ ਮੇੜਤਾ ਹੈ। (ਇਸ ਦੇ ਰਾਜਾ ਰਾਠੌਰ ਸਿੰਘ ਦੀ ਵਹੁਟੀ ਸੀ 'ਮੀਰਾਂ ਬਾਈ')। [6]ਯੁੱਧ ਵਧਿਆ ਦੇਖਕੇ। [7]ਸਿਰ ਤੇ ਹਿਰਦੇ ਫੁੱਟਕੇ ਡਿਗ ਪਏ।

*ਪਾ:—ਮਿਲਾਇ।

ਤੁਮ ਕੀਜੈ ਐਸੇ। ਬਿਚ ਬਿਦੇਸ਼ ਰਣ ਠਾਨਤਿ ਜੈਸੇ॥ ੩੭ ॥ ਸੁਭਟ ਹਜ਼ਾਰਹੁ ਹੋਤਿ ਸਕੇਲਾ। ਘੇਰ ਲੇਤਿ ਤੁਮਿ ਕੋ ਕਰਿ ਹੈਲਾ। ਕੋ ਸਹਾਇ ਹੋ ਤਹਾਂ ਬਚਾਵਤਿ। ਪਹਿਲੇ ਹੀ ਨਿਘਰ ਕਰਿ ਘਾਵਤਿ'॥੩੮॥ ਇੱਤਮਾਦਿਕ ਸਮੁਝਾਇ ਟਿਕਾਏ। ਕਿਤਹੂੰ ਨਰ ਤੇ ਗੁਰ ਸੁਨਿ ਪਾਏ:—'ਆਗੇ ਬਿਖਮ ਸਥਾਨ ਦੁਖਾਲਾ। ਮਗ ਬਿਹੀਨ ਤਾਹਿ ਜਾਇ ਨ ਚਾਲਾ॥ ੩੯ ॥ ਗਿਰ ਕਾਨਨ ਦੁਖਦਾਯਕ ਘਨੇ। ਤਹਾਂ ਪਯਾਨ ਨ ਕਰੋ ਹੂੰ ਬਨੇ'। ਤਬਿ ਸਤਿਗੁਰ ਉਤ ਤੇ ਹਟਿ ਪਰੇ। ਜਿਤ ਮਗ ਸੁਨਯੋ ਹੁਤੋ ਸੁਖ ਕਰੇ॥ ੪੦ ॥ ਤਿਤ ਹੀ ਦਿਸ਼ ਕੋ ਕੀਨ ਪਯਾਨਾ। ਸਨੈ ਸਨੈ ਪਹੁੰਚੇ ਤਿਸ ਥਾਨਾ। ਨਦੀ ਨਰਬਦਾ ਤਟ ਬਡ ਹੇਰਾ। ਉਤਰਯੋ ਸ਼ਾਹੁ ਬਹਾਦਰ ਹੇਰਾ॥੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉੱਤਰ ਐਨੇ 'ਮਾਰਗ' ਪ੍ਰਸੰਗ ਬਰਨਨੰ ਨਾਮ ਪ੍ਰਥਮੋ ਅੰਸੂ ॥ ੧ ॥

੨. [ਮਾਨ ਸਿੰਘ ਦਾ ਸ਼ਹੀਦ ਹੋਣਾ। ਬੁਰਹਾਨ ਪੁਰ ਪੁੱਜਣਾ]।

ਦੋਹਰਾ ॥ ਸਾਹਿਬ ਪਹੁੰਚੇ ਨਦੀ ਤਟ ਸਿਵਰ ਕਰਨ ਸ਼ੁਭ ਥਾਨ। ਸਿੰਘ ਰਹੇ ਪਾਛੇ ਕਿਤਿਕ ਧਰੇ ਤੁਫੰਗ ਕਮਾਨ ॥ ੧ ॥ ਚੌਪਈ ॥ ਘਾਸ ਲੇਨਿ ਕੇ ਹਿਤ ਬਿਰਮਾਏ। ਰੋਕਨ ਜਾਇ ਭਾਰ ਬੰਧਵਾਏ। ਉਤ ਤੇ ਕੁਛ ਦਲ ਸੁਭਟ ਘਨੇਰੇ ਹੁਤੇ ਸ਼ਾਹੁ ਕੇ ਪਿਖਨੇ ਬਡੇਰੇ॥੨॥ ਕਹੋ ਸੁ'ਹਮ ਲੀਨੇਤ੍ਰਿਣ ਘਨੇ। ਤੁਮ ਕੈਸੇ ਮਾਲਕ ਅਬਿ ਬਨੇ'। ਕਿਤਿਕ ਤੁਰਕ ਤਿਨ ਮਹਿ ਅਸ ਹੁਤੇ। ਜਿਨ ਸਨਬੰਧੀ ਸਿੰਘਨਿ ਹਤੇ ॥ ੩ ॥ ਆਨੰਦਪੁਰਿ ਬਡ ਜੰਗ ਮਝਾਰਾ। ਮਾਰੇ ਤਹਾਂ ਸ਼ੋਕ ਸੁਨਿ ਧਾਰਾ। ਸਿਮਰਨ ਕਰਨੋ ਬੈਰ ਪਸ਼ਚਾਤੀ। ਹੋਤਿ ਭਏ ਆਯੁਧ ਕੇ ਘਾਤੀ॥੪॥ ਇਤ ਸਿੰਘਨ ਭੀ ਤੁਪਕ ਚਲਾਈ। ਨਾਹਕ ਹੀ ਬਜਿ ਪਰੀ ਲਰਾਈ। ਸ਼੍ਰੀ ਗੁਰ ਡੇਰਾ ਕਰਿ ਸ਼ੁਭ ਥਾਏਂ। ਹੋਤੁ ਸੁਚੇਤੇ ਉਤ ਹੀ ਆਏ ॥ ੫ ॥ ਲਰਹਿੰ ਸਿੰਘ ਸੁਨਿਕੈ ਪ੍ਰਭੁ ਕਾਨ। ਮਾਨ ਸਿੰਘ ਭੇਜਨੋ ਤਿਸ ਥਾਨ। 'ਦੋਨਹੁੰ ਦਿਸ਼ਿ ਸਮੁਝਾਇ ਹਟਾਵੋ। ਕਯੋਂ ਨਾਹਕ ਲਰਿ ਪ੍ਰਾਨ ਗੁਵਾਵੋ ॥੬॥ ਅਲਪ ਬਾਤ ਪਰ ਇਤਿਕ ਬਖੇਰਾ। ਨਹਿ ਕੀਜੈ ਦੀਰਘ ਭਟ ਭੇਰਾ' ।ਮਾਨ ਸਿੰਘ ਹਯ ਗਯੋ ਧਵਾਇ। ਕਹਿ ਦੋਨਹੁੰ ਦਿਸ਼ਿ ਦਏ ਹਟਾਇ ॥ ੭ ॥ 'ਗੁਰੂ ਸ਼ਾਹੁ ਕੋ ਮੇਲ ਬਿਸਾਲਾ। ਕਿਸ ਅਲੇਖ ਤੁਮ ਸੈਘਰ ਘਾਲਾ। ਮਰੇ ਪਰੇ ਦੁਹੁਦਿਸ਼ਿ ਕੇ ਯੋਧਾ। ਘਾਸ ਹੇਤੁ ਕਯੋਂ ਕੀਨਸਿ ਕ੍ਰੋਧਾ' ॥ ੮ ॥ ਇਮ ਸਮੁਝਾਇ ਸ਼ਾਂਤਿ ਵਰਤਾਈ। ਫਿਰਯੋ ਬੀਚ ਕਰਿ ਬਾਚ ਤਬਾਈ[1]। ਇਕ ਤੁਰਕ ਨ ਕੋ ਭਟ ਮਤਿਮੰਦ। ਤਿਨ ਕਰਿ ਤਮਾਰ

[1]ਓੜੇ ਵਿੱਚ ਫਿਰਕ ਵਿਚੋਲਗੀ ਕਰਦਾ ਰਿਹਾ।

ਤੁਫੰਗ ਬਿਲੰਦ॥੯॥ਮਾਨ ਸਿੰਘ ਕੋ ਤਾਂਕਿ ਚਲਾਈ। ਔਚਕ ਲਗੀ ਗਿਰਯੋ ਛਿਤ ਜਾਈ। ਦੇਖਤਿ ਸਿੰਘਨਿ ਕ੍ਰੋਧ ਵਧਾਯੋ। ਛਰੀ ਤੁਫੰਗਨ ਜੰਗ ਮਚਾਯੋ ॥ ੧੦ ॥ ਹੇਲਾ ਘਾਲਿ ਸ਼ੱਤ੍ਰੂ ਗਨ ਮਾਰੇ। ਗਿਰੇ ਹਯਨਿ ਤੇ ਮਨਹੁ ਮੁਨਾਰੇ। ਔਚਕ ਹਤਿ ਅਚਰਜ ਬੰਛ ਕਿਯੋ। ਕਹੋਂ ਕਹਾਂ ਦੀਰਘ ਰਣ ਭਯੋ। ॥੧੧॥ਕੇਤਿਕ ਤੁਰਕ ਮਰਾਇ ਪਲਾਏ। ਸਿੰਘ ਘਾਸ ਲੈ ਕਛਿ ਸਾਂਝ ਆਏ। ਮਾਨ ਸਿੰਘ ਕੋ ਮਰਨੋਂ ਸੁਨਨੋਂ। ਬਹੁ ਅਛ ਸੈਸ ਗੁਰੂ ਮਨ ਗਿਨਨੋਂ ॥ ੧੨ ॥ 'ਕਹਾਂ ਕਰੀ ਮਤਿਮੰਦਨ ਬਾਤ। ਫਿਰਤ ਹਟਾਵਤਿ, ਕੀਨਸਿ ਘਾਤ। ਮਹਾਂ ਸੂਰਮਾ ਅਰੁ ਬੁਧਿਵਾਨ। ਕਹਾਂ ਹੋਇ ਸੋ ਪ੍ਰਾਪਤਿ ਪਾਨ ॥ ੧੩ ॥ ਕੌਨ ਕੌਨ ਗੁਨ ਸਿਮਰੈਂ ਭਾਂਹੀ। ਸਭਿ ਕਾਰਜ ਮਹਿ ਸ਼ੁਭ ਮਤਿ ਜਾਂਹੀ। ਪੁਰਿ ਅਨੰਦ ਚਮਕੌਰ ਮਝਾਰਾ। ਲਰਿ ਕਰਿ ਨਿਕਸਨੋ ਸੈਗ ਜੁਝਾਰਾ ॥੧੪॥ ਐਸੋ ਬੀਰ ਕਹਾਂ ਅਬਿ ਪਾਊਂ। ਵਿਰਲੋ ਹੋਤਿ, ਨਹੀਂ ਸਭਿ ਥਾਊਂ'। ਸਰਬ ਪ੍ਰਸੰਗ ਸ਼ਾਹੁ ਜਬਿ ਸੁਨਨੋਂ। ਰਹਨੋ ਬਿਸੂਰਤ ਮਾਥੋ ਧੁਨਨੋਂ ॥ ੧੫ ॥ ਹੁਕਮ ਕਰਨੋ 'ਸਭਿ ਕੋ ਗਹਿ ਲੀਜੈ। ਖਤਾਵੰਦ ਗੁਰ ਕੋ ਅਬਿ ਦੀਜੈ। ਜਿਮ ਚਾਹੈਂ ਤਿਮ ਪਲਟਾ ਲੈਹੈਂ। ਪ੍ਰਥਮ ਬੈਰ ਮੂਰਖ ਸਿਮਰੈ ਹੈਂ'॥ ੧੬ ॥ ਚਢੀ ਸੈਨ ਸਭਿ ਕੋ ਗਹਿ ਲਯਾਈ। ਖਰੇ ਕਰੇ ਹਜ਼ਰਤ ਅਗਵਾਈ। ਤਿਨ ਸਭਿਹਿਨ ਕੋ ਲੈਕੈ ਸਾਥ। ਆਯੋ ਜਹਿਂ ਬੈਠੇ ਜਗਨਾਥ ॥ ੧੭ ॥ ਨਾਮੈ ਕਰਤਿ ਥਿਰ ਹੋਯਹੁ ਪਾਸ। ਸਕਲ ਬਾਰਤਾ ਕਰੀ ਪ੍ਰਕਾਸ਼। 'ਗੁਨਹਿਗਾਰ ਗਨ ਇਹੀ ਤੁਮਾਰੇ। ਹਕਮ ਕਰੋ ਜਿਮ ਤਿਮ ਦਨੋਂ ਮਾਰੇ ॥ ੧੮ ॥ ਕੈ ਸਲਿਤਾ ਮਹਿ ਸਭਿਨਿ ਡੁਬਾਇ। ਕੈ ਮੁਹਿ ਤੋਪਨ ਕੇ ਉਡਿਵਾਇ। ਇਨ ਮੁਜ਼ਨਿ ਪ੍ਰਤਾਪ ਨਹਿਂ ਜਾਨਾ। ਦਈ ਮੋਹਿ ਤੁਮ ਸਲਤਨ ਦਾਨਾ ॥੧੯॥ ਗਨ ਗਜ ਬਾਜੀ ਆਦਿ ਸਮਾਜ। ਮੋਕੋ ਦਿਯੋ ਗ਼ਰੀਬ ਨਿਵਾਜ!'।ਸੁਨਿ ਪ੍ਰਭੁ ਕਹਨੋ 'ਕਹਿਰ ਇਨ ਧਰਨੋ। ਹੋਤੁ ਹਟਾਵਨ ਪਠਿਯੋ ਕਰਨੋ ॥ ੨੦ ॥ ਦੁਹਿਦਿਸ਼ਿ ਤੇ ਸਮੁ ਝਾਇ ਮਿਟਾਏ। ਭਯੋ ਸ਼ੰਕ ਬਿਨ ਇਤ ਉਤ ਜਾਏ। ਸੁਧਿ ਬਿਨ ਇਕ ਮੂਰਖ ਤਕਿ ਗੋਰੀ। ਹਤੀ ਨੋਰ ਹੁਇ ਛਾਤੀ ਫੋਰੀ ॥ ੨੧ ॥ ਐਸੋ ਕਰਮ ਕੁਮਤਿ ਧਰਿ ਕਰਨੋ। ਬੀਰ ਅਮੋਲਕ ਪ੍ਰਾਨਨਿ ਹਰਨੋ। ਗਨ ਸ਼ੱਤ੍ਰੂਨਿ ਸਨ ਏਕ ਲਰੈਤਾ। ਸੁਮਤਿਵੰਤ ਬਹੁ ਧੀਰਜਵੈਤਾ ॥੨੨॥ ਪ੍ਰਥਮ ਬੈਰ ਸਿਮ ਰਨੋ ਮਤਿਮੰਦੇ। ਨਹਿ ਜਾਨਨੋਂ ਇਨ ਅਪਨਿ ਨਿਕੰਦੇ'। ਕਹਿ

'ਇਸਨੇ ਜਾਣਿਆ ਨਹੀਂ (ਕਿ ਇਹ ਇਸ ਨੇ) ਆਪਣਾ ਨਾਸ਼ ਕੀਤਾ ਹੈ।

ਇੱਤ੍ਰਨਾਦਿ ਕ੍ਰਿਪਾ ਪ੍ਰਭੁ ਕੀਨੀ। 'ਤ੍ਰਾਗ ਦੇਹੁ' ਇਨ,' ਆਇਸੁ ਦੀਨੀ ॥੨੩॥'ਕਰਹਿੰ ਸੈਆਰ ਹਾਥ ਨਹਿੰ ਆਵੈ। ਅਪਨੋ ਕਿਯੋ ਆਪ ਹੀ ਪਾਵੈ'। ਪਕਰੇ ਹੁਤੇ ਪਾਇ/ਖਡ ਤ੍ਰਾਸਾ। ਜਾਨੈ-ਨਿਸ਼ਚੈ ਹੋਇ ਬਿਨਾਸ਼ਾ-॥ ੨੪ ॥ ਗੁਰਬਾਨੀ ਸੁਨਿ ਸੁਧਾ ਸ਼ਮਾਨਾ। ਲਖੀ ਕਿ-ਦੀਨ ਪ੍ਰਾਨ ਕੋ ਦਾਨਾ-। 'ਧੰਨ ਗੁਰੂ ਤੁਮਰੀ ਬਡਿਆਈ। ਅਸ ਅਪਰਾਧੀ ਦਏ ਛੁਡਾਈ' ॥ ੨੫ ॥ ਸ਼ਾਹੁ ਬਹਾਦਰ ਬਿਨਤੀ ਕਰਿ ਕਰਿ। ਅਧਿਕ ਦੀਨਤਾ ਨਿਜ ਮਹਿੰ ਧਰਿ ਧਰਿ। ਸਤਿਗੁਰ ਕੋ ਰਿਝਾਇ ਬਹੁ ਲੀਨੋ।ਕਰਿ ਬੰਦਨ ਪਗ ਉਠਿਬੋ ਕੀਨੋ ॥੨੬॥ ਨਿਜ ਡੇਰੇ ਮਹਿੰ ਪਹੁੰਚਨੋ ਜਾਈ। ਸੁਪਤਿ ਜਥਾ ਸੁਖ ਨਿਸਾ ਬਿਤਾਈ। ਭਈ ਪ੍ਰਭਾਤ ਕੂਚ ਕਰਿ ਡੇਰੇ। ਚਲਨੋ ਬਹਾਦਰ ਸ਼ਾਹੁ ਅਗੇਰੇ ॥ ੨੭ । ਮਿਲੇ ਰਾਵ ਰਾਣੇ ਸਮੁਦਾਈ। ਭਯੋ ਤੇਜ ਦਿਨਪ੍ਰਤਿ ਅਧਿਕਾਈ। ਦੇਖਤਿ ਲਸ਼ਕਰ ਸਿੰਘ ਸਮਾਨਾ। ਹੈ ਨ ਮਵਾਸੀ ਤ੍ਰਾਸ ਮਹਾਨਾ ॥ ੨੮ ॥ ਸਲਿਤਾ ਤਪਤੀ ਤਰਨਿ ਕੁਮਾਰੀ[1]। ਮਗ ਉਲੰਘਿ ਪਹੁੰਚਨੋ ਦਲ ਭਾਰੀ। ਉਤਰਨੋ ਸ਼ਾਹੁ ਤੀਰ ਤਿਸ ਕੇਰੇ। ਬਿਮਲ ਨੀਰ ਸੁੰਦਰ ਕੋ ਹੇਰੇ ॥ ੨੯ ॥ ਚੱਕ੍ਰਵਾਕ[2], ਕਾਰੰਡਵ[3] ਘਨੇ। ਤਟ ਸ਼ਬਦਾਇਮਾਨ ਖਗ ਭਨੇ[4]। ਕੂਰਮ, ਮੀਨ ਬ੍ਰਿੰਦ ਜਲਜੰਤ੍ਰਾ। ਸੁੰਦਰ ਦੇਸ਼ ਜਹਾਂ ਸੁਖਦੈਤਾ ॥ ੩੦ ॥ ਚਲਿ ਆਏ ਸਤਿਗੁਰ ਭਗਵਾਨ। ਹੋਰਤਿ ਉਤਰੇ ਪੁਰਿ ਬੁਰਹਾਨ। ਤਹਿੰ ਕੀ ਸੰਗਤਿ ਸਦਨ ਸੁਧਾਰਾ। ਗੁਰ ਕੇ ਹੇਤੁ ਮਨੋਰਥ ਧਾਰਾ ॥ ੩੧ ॥ ਕਰਹਿੰ ਬਸਾਵਨ ਇਸ ਕੇ ਮਾਂਹਿ। ਸਭਿ ਸੰਗਤਿ ਪੁਨਿ ਦਰਸ਼ਨ ਜਾਹਿੰ'। ਸੰਮਤ ਆਗੇ ਸਦਨ ਬਨਾਏ। ਧਰੀ ਕਾਮਨਾ'ਬਸਿ ਹੈਂ ਆਏ' ॥੩੨॥ ਸੰਗਤਿ ਕੀ ਪੂਰਨ ਅਭਿਲਾਖਾ। ਪਹੁੰਚੇ ਗੁਰੂ ਸਕਲ ਮਗ ਨਾਖਾ[5]। ਸੰਗਤ ਕੇ ਮੁਖਿ ਸਿਖ ਚਲਿ ਆਏ। ਲੈ ਗਮਨੇ ਹੈ ਕਰਿ ਅਗਵਾਏ ॥ ੩੩ ॥ ਹਾਥ ਜੋਰਿ ਉਤਰਾਇ ਥਕੇਰਾ।ਸੰਗਤਿ ਆਨਿ ਦਰਸ ਕੋ ਹੇਰਾ। ਅਨਿਕ ਅਕੋਰਨ ਅਰਪਿ ਅਗਾਰੀ। ਦਰਬ ਬਿਭੂਖਨ ਪਟ ਮੁਲ ਭਾਰੀ ॥ ੩੪ ॥ ਬਹੁ ਪਕਵਾਨ ਤਿਹਾਵਲ ਆਏ। ਕਰਿ ਅਰਦਾਸ ਅਖਿਲ ਬਰਤਾਏ। ਹੋਤ ਦੇਗ ਕੋ ਚਾਵਰ ਚੂਨ। ਘ੍ਰਿਤ ਮਿਸ਼ਟਾਨ ਆਨਿ ਸਭਿ ਊਨਿ[6] ॥ ੩੫ ॥ ਕੀਨੀ ਬਿਬਿਧਿ ਬਿਧਿਨਿ

[1]ਛੋਟ ਦਿਓ। [2]ਤਾਪਤੀ ਨਾਮੇ ਨਦੀ ਹੈ ਜੋ ਸੂਰਜ ਦੀ ਪੁਤ੍ਰੀ, ਉਸਦੀ ਦਿਸਤ੍ਰੀ ਛਾਇਆ ਤੋਂ ਜੰਮੀ, ਮੰਨੀ ਜਾਂਦੀ ਹੈ। ਇਹ ਸ਼ਤਪੁੜਾ ਪਹਾੜਾਂ ਵਿਚੋਂ ਨਿਕਲਕੇ ਅਰਬ ਸਮੁੰਦਰ ਵਿਚ ਡਿਗਦੀ ਹੈ। [3]ਚਕਵਾ ਚਕਵੀ। [4]ਵਡੀਆਂ ਬੱਤਕਾਂ। [5]ਕਿਨਾਰਾ ਸ਼ਬਦ ਵਾਲਾ ਹੋ ਰਿਹਾ ਹੈ ਪੰਛੀਆਂ ਦੇ ਬੋਲਣ ਨਾਲ। [6]ਸੰਘੜੇ। [7]ਸਾਰੇ ਜਿਮਾਏ।

ਕੀ ਸੇਵਾ। ਕਰੇ ਪ੍ਰਸੰਨ ਭਲੋ ਗੁਰਦੇਵਾ। ਖੁਸ਼ੀ ਕਰੀ ਸਭਿ ਪਰ ਹਰਖਾਏ। ਪੁਰੀ ਕਾਮਨਾ ਸਿਖ ਸਮੁਦਾਏ ॥ ੩੬ ॥ ਤਪਤੀ ਨਦੀ ਤੀਰ ਪਰ ਡੇਰਾ। ਊਚ ਦਮਦਮਾ ਸੁੰਦਰ ਹੇਰਾ। ਤਹਾਂ ਬਾਸ ਪ੍ਰਭੁ ਨਿਸਾ ਬਿਤਾਈ। ਸੌਚ ਸ਼ਨਾਨ ਪ੍ਰਾਤਿ ਹੁਇ ਆਈ ॥ ੩੭ ॥ ਬਸਤ੍ਰ ਸ਼ਸਤ੍ਰ ਸਜਿਕੈ ਬਿਧਿ ਨਾਨਾ। ਜ਼ੇਵਰ ਜਬਰ ਜ਼ੇਬ ਜਿਨ ਜਾਨਾ। ਸਭਾ ਖਾਲਸੇ ਕੀ ਦਿਸ਼ਿ ਚਾਰੀ। ਮਿਲੇ[1] ਹਜ਼ਾਰਹੁ ਨਰ ਅਰੁ ਨਾਰੀ ॥ ੩੮ ॥ ਦਰਸ਼ਨ ਕਰਤਿ ਹੋਤਿ ਬਲਿਹਾਰੀ। ਸੁਨਹਿੰ ਬਾਕ ਗੁਰ ਕੇ ਸੁਖਕਾਰੀ। ਇਸ ਪ੍ਰਕਾਰ ਕੇਤਿਕ ਦਿਨ ਡੇਰਾ। ਬਸੇ ਦੇਸ਼ ਬਹੁ ਸੁੰਦਰ ਹੇਰਾ ॥ ੩੯ ॥ ਬਾਪੀ ਕੂਪ ਤਰੋਵਰ ਭਾਰੇ। ਸੁਰਜ ਦੁਹਿਤਾ ਤੀਰ ਉਦਾਰੇ। ਚਢਿ ਕਰਿ ਵਿਚਰਹਿੰ, ਇਕ ਸਮ ਅਵਨੀ। ਹਰਿਤ ਦੂਰਬਾ ਤੇ ਦੁਤਿ ਰਵਨੀ[1] ॥੪੦॥ਸ਼ਾਹੁ ਬਹਾਦਰ ਚਢਿ ਪ੍ਰਸਥਾਨਾ। ਦੇਸ਼ਨ ਸਭਨਿ ਮਨਾਵਤਿ ਆਨਾ।ਕੇਤਿਕ ਦਨੋਸ ਪ੍ਰਭੁ ਤਹਿੰ ਰਹੇ। ਕਵਿ ਸੰਤੋਖ ਸਿੰਘ ਜਸੁ ਕੋ ਕਹੇ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਅੰਨੇ 'ਬੁਰਹਾਨ ਪੁਰ' ਪ੍ਰਸੰਗ ਬਰਨਨੰ ਨਾਮ ਤ੍ਰਤੀਓ ਅੰਸੂ ॥ ੨ ॥

੩. [ਬੁਰਹਾਨ ਪੁਰ, ਸਾਧੂ ਨੂੰ ਨਿਹਾਲ ਕੀਤਾ]।

ਦੋਹਰਾ॥ਸ਼ਾਹੁਬਹਾਦਰ ਚਢਿ ਗਯੋ ਦੱਛਨ ਦੇਸ਼ ਮਝਾਰ। ਜਹਾਂ ਜੰਗ ਨੌਰੰਗ ਕਰਿ ਲੇ ਧਨ ਦੇਸ਼ ਉਦਾਰ[2] ॥ ੧ ॥ ਚੌਪਈ ॥ ਪਿਖਿ ਸਿੱਖਨਿ ਕੋ ਭਾਉ ਮਹਾਨਾ। ਹਿਤ ਰਾਖਨ ਬਹੁ ਬਾਰਿ ਬਖਾਨਾ। ਤਿਨ ਕੀ ਸੁਨਿਕੈ ਸ਼੍ਰੀ ਪ੍ਰਭੁ ਬਿਨਤੀ। ਪੁਰਿ ਬੁਰਹਾਨ ਬਸੇ ਤਜਿ ਗਿਨਤੀ॥੨॥ ਦਿਨਪ੍ਰਤਿ ਸੇਵਾ ਕਰੈਂ ਘਨੇਰੀ। ਦਰਸ਼ਨ ਪਿਖਹਿੰ ਜਾਹਿੰ ਜੁਗ ਬੇਰੀ[3]। ਬਡੀ ਆਰਥਲ ਸਾਧੂ ਏਕ। ਬਸਹਿ ਨਗਰ ਮਹਿੰ ਸਹਿਤ ਬਿਬੇਕ ॥ ੩ ॥ ਗੁਰ ਆਗਵਨ ਸੁਨਨੋ ਤਿਨ ਕਾਨ। ਅੰਮ੍ਰਿਤ ਦਯੋ ਮਨਹੁੰ ਕਿਨ ਆਨਿ। ਤੁਰਤ ਉਠਨੋ ਦਰਸ਼ਨ ਕੋ ਗਯੋ। ਨਦੀ ਤੀਰ ਗੁਰ ਥਿਰ ਜਹਿੰ ਭਯੋ ॥੪॥ ਸਭਾ ਮਝਾਰ ਸੁਹਾਵਤਿ ਐਸੇ।ਕਰਿ ਸ਼ਿੰਗਾਰ ਧਨਾਧਿਪ[4] ਜੈਸੇ। ਹੇਰਿ ਦੂਰ ਤੇ ਪ੍ਰੇਮ ਪ੍ਰਫੁਲਾ। ਮਨਹੁੰ ਅਮਲਤੇਅਮਲੀਝੁਲਾ[5] ॥੫॥ਰਿਦੈਅਨੰਦ ਉਮੰਗਤਿ ਜੈਵਾ।ਰੋਮੰਚੰਤ ਸਾਧੂ ਤਨ ਹੋਵਾ।ਨੀਠ ਨੀਠ ਪਾਇਨਿ ਕਹੁ ਡਾਲਤਿ[6]। ਛਗਮਗਾਤਿ, ਡੋਲਤਿ,

[1]ਹਰੇ ਹਰੇ ਘਾਸ ਨਾਲ ਸ਼ੋਭਾ ਰਮਣੀਕ ਹੋ ਰਹੀ ਹੈ। [2]ਜਿੱਥੇ ਔਰੰਗਜ਼ੇਬ ਨੇ ਜੰਗ ਕਰਕੇ ਬਹੁਤ ਧਨ ਵਾਲਾ ਦੇਸ਼ ਲੈ ਲਿਆ ਸੀ। (ਅ) ਦੇਸ਼ ਤੋਂ ਬਹੁਤ ਧਨ ਲਿਆ ਸੀ। [3]ਦੋ ਵੇਰੀ ਜਾਕੇ। [4]ਕੁਬੇਰ। [5]ਝੂੰਮ ਪਿਆ। [6]ਮਸਾਂ ਮਸਾਂ ਪੈਰਾਂ ਨੂੰ (ਅੱਗੇ) ਧਰਦਾ ਹੈ।

ਦ੍ਰਿਗ ਚਾਲਤਿ[1]॥੬॥ਬਿਦਨ ਹੋਰਿ ਦੂਰ ਹੀ ਰਹਹੈਂ[2]।ਪਰਹੈ ਪ੍ਰਿਥੀ ਪਰ ਜਨੁ ਪਗ ਗਹਹੈ। ਪ੍ਰੇਮ ਅਧਿਕਤਾ ਤਿਮ ਗੁਰ ਹੋਰੀ। ਤੁਰਨ ਉਠਤਿ ਭਏ ਤਿਸ ਬੇਰੀ॥੭॥ਗਹਿ ਭੁਜ ਬਲ ਤੇ ਤੁਰਤ ਉਠਾਯੋ। ਅਧਿਕ ਸਖਾ ਲਖਿ ਗਰੇ ਲਗਾਯੋ। ਲਯਾਇ ਸਭਾ ਮਹਿ ਢਿਗ ਬੈਠਾਰਾ। ਕਰਿ ਆਦਰ ਕੋ ਮ੍ਰਿਦੁਲ ਉਚਾਰਾ॥੮॥ 'ਕੁਸ਼ਲ ਸ਼ਰੀਰ ਆਪ ਕੋ ਅਹੈ? ਪ੍ਰੇਮਾ ਭਗਤਿ ਰਿਦਾ ਦਿਢ ਲਹੈ।ਕਾਮ ਕ੍ਰੋਧ ਤੇ ਆਦਿ ਬਿਕਾਰਾ।ਬਿਨਸ ਗਏ ਕੈਨਹਿੰਦੁਖਕਾਰਾ?'॥੯॥ ਕੋਤਿਕ ਚਿਰ ਮਹਿ ਧੀਰਜ ਧਾਰੀ। ਨੀਕੀ ਸ਼੍ਰੀ ਮੁਖ ਪ੍ਰਭਾ ਨਿਹਾਰੀ। ਹਾਥ ਜੋਰਿ ਬੋਲਯੋ 'ਸੁਨਿ ਸ੍ਵਾਮੀ ! ਸਭਿ ਜਾਨਤਿ ਤੁਮ ਅੰਤਰਜਾਮੀ ॥ ੧੦ ॥ ਕ੍ਰਿਪਾ ਆਪ ਕੀ ਜਿਸ ਪਰ ਹੋਵੈ। ਜੜ ਬਿਕਾਰ ਕੀ ਹਉਮੈਂ ਖੋਵੈ। ਤਨ ਹੈਤਾ ਗਾਢੀ ਹੁਇ ਜਾਵਦਿ[3]।ਕਾਮ ਕ੍ਰੋਧ ਨਹਿੰ ਥਿਰ ਸਹਿ ਤ੍ਰਾਵਦਿ[4] ॥੧੧॥ ਇਸ ਦੁਬਿਧਾ ਘਰ ਬਹੁਤੇ ਗਾਲੇ। ਭਗਤ ਆਪ ਕੇ ਰਹੇ ਸੁਖਾਲੇ*। ਲਾਗਹਿ ਮਿਸ਼ਟ ਈਸ਼ ਕੋ ਭਾਨਾ। ਲਿਵ ਲਾਗੇ ਸਤਿਨਾਮ ਮਹਾਨਾ॥੧੨॥ ਤਨ ਹੈਤਾ ਕੋ ਛੈਰਨਿ ਕਰੈ। ਬਹੁਰ ਪ੍ਰੇਮ ਸ਼ੁਰ ਕਰੁਨਾ ਧਰੈ। ਉਚਿਤ ਸ਼ੋਧ ਕੇ ਤਬਿ ਹੁਇ ਜੀਵੈ। ਪ੍ਰਭੂ ਕੋ ਪ੍ਰੇਮ ਸੁਧਾ ਨਿਤ ਪੀਵੈ ॥ ੧੩ ॥ ਸਕਲ ਬਿਕਾਰਨ ਕੋ ਹੁਇ ਨਾਸ਼।ਸਾਸ ਸਾਸ ਜਪੁ ਪ੍ਰਭੂ ਲਖਿ ਪਾਸ। ਪਟਨੇ ਸ਼ਹਿਰ ਜਨਮ ਜਬਿ ਭਯੋ। ਬ੍ਰਹਮਪੁੱਤ੍ਰ ਨਦਿ ਢਿਗ ਸੁਨਿ ਲਯੋ ॥ ੧੪ ॥ ਤਬਿ ਸ਼੍ਰੀ ਤੇਗ ਬਹਾਦਰ ਪਾਸ[5] । ਦਰਸ਼ਨ ਕਰਤਿ ਹੁਤੇ ਸੁਖ ਰਾਸ। ਲਖਿ ਛੁਪਤਿ ਕੋ ਭਾਵ ਬਿਸਾਲਾ। ਦੇਨੇ ਬਿਸੈ ਹੁਤੇ ਤਿਸ ਨਾਲਾ ॥ ੧੫ ॥ ਜਨਮ ਆਪ ਕੋ ਸੁਨਿ ਹਰਖਾਏ। ਸ਼ੁਤਰੀ ਦੁੰਦਭਿ ਬਹੁ ਬਜਵਾਏ। ਤੁਪਕ ਤੋਪ ਲਸ਼ਕਰ ਮਹਿੰ ਸਾਰੀ। ਭਈ ਸ਼ਲਖ ਛੁਟੀ ਇਕਬਾਰੀ ॥ ੧੬ ॥ ਤੁਰਹੀ ਰਣਸਿੰਘੇ ਡਢ ਢੋਲਾ। ਬਾਜੇ ਪਟਹ ਭਯੋ ਬਡ ਰੌਲਾ। ਸ਼੍ਰੀ ਗੁਰ ਤੇਗ਼ ਬਹਾਦਰ ਭਾਰੀ। ਉਤਸਵ ਕਰਨੋ ਮਹਾਂ ਤਿਸ ਬਾਰੀ ॥ ੧੭ ॥ ਆਏ ਮੰਗਤ ਜਨ ਸਮੁਦਾਏ। ਗਯੋ ਨ ਛੂਛੋ ਸਭਿ ਧਨ ਪਾਏ। ਨ੍ਰਿਪ ਜੁਤਿ ਸਭ ਲਸ਼ਕਰ ਉਤਸਾਹਾ। ਦਯੋ ਦਾਨ ਜਸ ਜਸ ਜਿਸ ਪਾਹਾ ॥ ੧੮ ॥ ਤਬਿ ਮੈਂ ਬੂਝੇ ਪਿਤਾ ਤੁਹਾਰੇ ।—ਕਸ ਸਾਹਿਬਜ਼ਾਦੇ ਗੁਨ ਭਾਰੇ ? ਜਿਸ ਜਨਮਤਿ ਬਹੁ

[1]ਨੈਣ ਚਲਦੇ ਹਨ ਭਾਵ ਅੱਥਰੂ ਵਗਦੇ ਹਨ। [2]ਦੂਰੋਂ ਹੀ ਦੇਖਕੇ ਬੰਦਨਾਂ ਵਿਚ ਪੈ ਗਿਆ। [3]ਜਦ ਤਕ। [4]ਤਦ ਤਕ। [5]ਮੈਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਸ ਸਾਂ।

*ਗੁਰਬਾਣੀ ਵਿਚ ਤੁਕ ਐਉਂ ਹੈ:—'ਦੂਜੈ ਭਾਇ ਬਹੁਤੁ ਘਰ ਗਾਲੇ ॥ ਭਾਮ ਭਗਤ ਹੈ ਸਦਾ ਸੁਖਾਲੇ ॥'

ਮੰਗਲ ਹੋਵਾ। ਯਾਂਤੇ ਮੈਂ ਬਾਂਛਤਿ ਮੁਖ ਜੋਵਾ[1]–॥ ੧੯ ॥ ਸੁਨਿਕੈ ਗੁਰੂ ਬ੍ਰਿਤੰਤ ਉਚਾਰਾ।–ਈਸ਼ੁਰ ਆਇਸੁ ਤੇ ਅਵਤਾਰਾ। ਰੋਮ ਰੋਮ ਪ੍ਰਤਿ ਬਿਸ਼ਨੁ ਮਹੇਸ਼ਾ। ਕਰਤਾ ਪੁਰਖ ਕ੍ਰਿਪਾਲ ਬਿਸ਼ੇਸ਼ਾ ॥੨੦ ॥ ਜੋਗ ਸਾਧਨਾ ਬਹੁ ਬਿਧਿ ਸਾਧੇ। ਧਰਿ ਇਮ ਧ੍ਯਾਨ ਸੁ ਪ੍ਰਭੂ ਅਰਾਧੇ। ਹ੍ਵੈ ਪ੍ਰਸੰਨ ਇਹ ਪੁਰਸ਼ ਪਠਾਯੋ। ਚਿਰੰਕਾਲ ਤੇ ਇਕ ਸੁਤ ਪਾਯੋ ॥ ੨੧ ॥ ਪਾਛਲ ਹਮਹੁ ਆਰ-ਬਲ ਆਇ। ਸੰਮਤ ਚਾਲਿਸ ਤੇ ਅਧਿਕਾਇ। ਬਲੀ ਪੁਰਖ ਲੀਨਸਿ ਅਵਤਾਰ। ਕਾਰਜ ਬਡੋ ਲੇਹਿ ਇਹ ਸਾਰ ॥ ੨੨॥ ਹਿੰਦ ਪਨੇ ਕੀ ਰਾਖਹਿ ਲਾਜ। ਨਾਸ਼ਹਿ ਤੁਰਕਨਿ ਰਾਜ ਸਮਾਜ। ਪੰਥ ਤੀਸਰੋ ਕਰਹਿ ਉਪਾ-ਵਨਿ। ਸੰਤ ਉਬਾਰ ਦੁਸ਼ਟ ਗਨ ਘਾਵਨ ॥੨੩॥ ਮੱਦ੍ ਦੇਸ਼ ਮਹਿੰ ਜੰਗ ਅਖਾੜੇ। ਲਾਖਹੁ ਮਾਰਹਿ ਪਵਹਿੰ ਪਵਾੜੇ। ਤੁਰਕ ਪਤੀ ਕੋ ਕਰਿ ਸੰਘਾਰ। ਦੱਖਣ ਆਇ ਅੰਤ ਕੀ ਬਾਰ ॥ ੨੪ ॥ ਸੁਨਹੁ ਸਾਧ ਤੁਹਿ ਬੰਸ ਬਡੇਰੀ। ਟਿਕਹੁ ਕਿਤਹਿ ਤਬਿ ਲੀਜਹਿ ਹੇਰੀ–। ਇਹ ਸਭਿ ਸੁਨਿਕੈ ਤੁਮ ਪਿਤ ਪਾਸ। ਇਸ ਪੁਰਿ ਬਸਜੋ ਦਰਸ ਕਰਿ ਆਸ ॥ ੨੫ ॥ ਸਿਮਰਤਿ ਰਹਜੋ ਪ੍ਰਤੀਖਨ ਧਾਰਿ।ਅਬਿ ਤੁਮ ਆਏ ਕਰੁਨਾ ਧਾਰਿ। ਸਭਿ ਕਾਰਜ ਕਰਿ ਲੀਨ ਸੁਖਾਰੇ। ਆਏ ਇਤਹੁੰ ਅੰਤ ਕੀ ਵਾਰੇ ॥੨੬॥ ਮਮ ਸਮ ਕੀ ਪੁਰ-ਵਨ ਕਰਿ ਆਸਾ। ਅਨਿਕ ਭਾਂਤਿ ਪਿਖਿ ਜਗਤ ਤਮਾਸ਼ਾ। ਦਰਸ਼ਨ ਕਰਿ ਨਿਹਾਲ ਮੈਂ ਹੋਯੋ। ਤਪ ਜਪ ਅਪਨਿ ਕ੍ਰਿਤਾਰਥ ਜੋਯੋ ॥ ੨੭ ॥ ਪੁਰਹੁ ਕਾਮਨਾ ਏਕ ਹਮਾਰੀ। ਕਰੋਂ ਅਹਾਰ ਸੁ ਹੇਤੁ ਤੁਮਾਰੀ। ਅਚੀਅਹਿ ਪ੍ਰਾਤ ਸਿੰਘ ਲੇ ਸਾਥ[1]। ਦੇਖਿ ਭਾਵਨਾ ਮਨ ਕੀ ਨਾਥ ॥੨੮॥ ਸੁਨਤਿ ਸਾਧ ਕੇ ਬਚ ਹਰਖਾਏ। 'ਤੁਮ ਸਾਧਨ ਪਰਲੋਕ ਕਮਾਏ। ਮਾਨੁਖ ਜਨਮ ਕ੍ਰਿਤਾ-ਰਥ ਕੀਨੋ। ਫੇਰ ਨ ਫੇਰਾ ਹੁਇ ਜਗ ਚੀਨੋ ॥੨੯॥ਤਜਿ ਬਿਕਾਰ ਉਜਲ ਮਨ ਕਿਯੋ। ਪੁਨ ਸਤਿਨਾਮ ਰੰਗ ਦਿਢ ਦਿਯੋ। ਉਤਰਹਿ ਨਹਿੰ ਜੁ ਰੰਗ ਬਹੁ ਗਾਢੇ। ਹ੍ਵੈ ਨ ਪੁਰਾਤਨ,ਦਿਨ ਦਿਨ ਬਾਢੇ॥ ੩੦ ॥ ਪ੍ਰਭੁ ਬਸਿ ਕਰਜੋ ਪ੍ਰੇਮ ਤੇ ਜਿਨ੍ਹੈ। ਤਿਨ ਕੋ ਕਹਜੋ ਨ ਕਜੋਂ ਹਮ ਮਨੈ।ਯਾਂਤੇ ਨਿਤ ਆਇਸੁ ਅਨੁਸਾਰੀ। ਕਜੋਂ ਨ ਆਇਂ ਤੁਮ ਸਦਨ ਮਝਾਰੀ[1]॥ ੩੧ ॥ ਇੱਤਯਾਦਿਕ ਬਚ ਕਹਿ ਸੁਨਿ ਕਰਿਕੈ। ਗਯੋ ਸੰਤ ਉਰ ਆਨੰਦ ਧਰਿਕੈ। ਘਰ ਮਹਿੰ ਜਾਇ ਤਯਾਰ ਕਰਿ ਚੂਰਨ। ਨਾਨਾ ਸੌਜਨ ਭੋਜਨ ਪੂਰਨ॥੩੨॥ਸੂਪਕਾਰ

[1]ਇਸ ਤੇ ਮੈਂ (ਸਾਹਿਬਜ਼ਾਦੇ ਦਾ) ਦਰਸ਼ਨ ਕਰਿਆ ਚਾਹੁੰਦਾ ਹਾਂ।

ਬਹੁ ਚਤੁਰ ਲਗਾਏ। ਖਟ ਰਸ ਸ੍ਵਾਦ ਅਨੇਕ ਬਨਾਏ। ਦਧੀ ਦੁਘਾ ਮਿਸ਼ਟਾਨ ਘਨੇਰੇ। ਤੁਰਸ਼ਾਈ ਜੁਤਿ ਅਸਨ ਬਡੇਰੇ॥੩੩॥ ਡਾਲਿ ਮਸਾਲੇ ਸਾਲ ਬਿਸਾਲੇ। ਸ੍ਵਾਦ ਸੁਗੰਧਿਤ ਬਹੁ ਰਸ ਨਾਲੇ। ਜਾਮ ਦਿਵਸ ਜਬਿ ਸੂਰਜ ਆਧੋ। ਹੈਤੁ ਹਕਾਰਨਿ ਸਾਧ ਸਿਧਾਧੋ ॥ ੩੪ ॥ ਕਰਿ ਬੰਦਨ ਕੋ ਤੁਰੰਗ ਚਢਾਏ। ਸੰਗ ਖਾਲਸਾ ਚਲਿ ਸਮੁਦਾਏ।ਅਪਰ ਚਲੇ ਸਿਖ ਸੰਗਤਿ ਸਾਰੇ। ਧਾਰਿ ਕਾਮਨਾ ਸਾਧ ਹਕਾਰੇ ॥ ੩੫ ॥ ਅਧਿਕ ਭੀਰ ਗੁਰ ਕੇ ਸੰਗ ਹੋਈ। ਪੁਰਿ ਜਨ ਸਿੰਘ ਚਲੇ ਸਭਿ ਕੋਈ। ਸਤਿਸੰਗਤ ਭਾ ਮੇਲ ਬਿਸਾਲਾ। ਪਹੁੰਚੇ ਜਾਇ ਸਾਧ ਕੀ ਸ਼ਾਲਾ ॥ ੩੬ ॥ ਅਨਿਕ ਪੰਕਤਾਂ ਕਰਿ ਬੈਠਾਈ। ਚੌਂਕੀ ਬੀਚ ਬਿਸਾਲ ਡਸਾਈ। ਛਾਦੀ ਬਿਸਦ ਬਸਤ੍ਰ ਕੋ ਸਾਥ। ਸਾਦਰ ਤਹਿਂ ਬੈਠਾਰੇ ਨਾਥ ॥ ੩੭ ॥ ਥਾਲ ਬਿਸਾਲ ਪਰੋਸਿ ਉਤਾਲਾ। ਆਦਿ ਤਿਹਾਵਲ ਜਿਨ ਰਸ ਜਾਲਾ। ਧਰਨੋ ਪ੍ਰਭੂ ਕੋ ਆਨਿ ਅਗਾਰੀ। ਸੀਤ ਸੁਗੰਧਤਿ ਦੇ ਕਰਿ ਬਾਰੀ ॥ ੩੮ ॥ ਸਭਿ ਪੰਕਤਿ ਕੋ ਪਰੁਸਨਿਹਾਰੇ। ਤੂਰਨ ਦਏ ਪਰੋਸਿ ਅਹਾਰੇ। ਅਚਵਨਿ ਲਗੇ ਕੌਰ ਮੁਖ ਪਾਏ। ਸ਼੍ਰੀ ਗੁਰ ਸ੍ਵਾਦਲ ਅਚਿ ਤ੍ਰਿਪਤਾਏ॥੩੯॥ ਕਰਨੋ ਸਰਾਹਨ ਬਿਬਿਧ ਅਹਾਰਾ। ਸਭਿ ਤ੍ਰਿਪਤੇ ਲੇ ਸ੍ਵਾਦ ਉਦਾਰਾ। ਪੁਰਿ ਜਨ ਭਨਹਿ 'ਪ੍ਰਥਮ ਕਈ ਬਾਰ। ਭਏ ਅਹਾਰ ਨ ਸ੍ਵਾਦ ਉਦਾਰ ॥ ੪੦ ॥ ਧੰਨ ਸਾਧ ਜਿਨ ਕਿਧ ਅਸ ਮੇਲ। ਕਰਨੋ ਅਸਨਿ ਬਹੁ ਸ੍ਵਾਦਨਿ ਮੇਲਿ'।ਚੁਰਾਕਰੇ ਪ੍ਰਭੁ ਕੋ ਢਿਗ ਆਧੋ'।ਦੋਨ ਹੋਇ ਪਾਇਨਿ ਲਪਟਾਧੋ॥ ੪੧ ॥ ਖੁਸ਼ੀ ਕਰੀ ਉਪਜਨੋ ਬ੍ਰਹਮ ਗਯਾਨ। ਏਕ ਆਤਮਾ ਪਿਖਨੋ ਜਹਾਨ। ਉਠੇ ਪ੍ਰਭੂ ਡੇਰੇ ਮਹਿ ਆਇ।ਥਿਰਿ ਪ੍ਰਯੰਕ ਪਰ ਹੁਇ ਸੁਖ ਪਾਇ ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉੱਤਰ ਐਨੇ 'ਸਾਧ' ਪ੍ਰਸੰਗ ਬਰਨਨੰ ਨਾਮ ਤ੍ਰਿਤੀਓ ਅੰਸੂ ॥ ੩ ॥

੪. [ਨਦੌੜ ਪਹੁੰਚੇ। ਆਪਣੀ ਜਗਾ ਦੇ ਚਿੰਨ੍ਹ ਦੱਸੇ]।

ਵੋਹਗਾ ॥ ਬੀਤੀ ਰਾਤ ਪ੍ਰਭਾਤਿ ਭੀ ਤਬਿ ਕਾਸਦ ਦੁਇ ਆਇ। ਲਿਖਾ ਬਹਾਦਰ ਸ਼ਾਹੁ ਨੇ ਗੁਰ ਕੈ ਨਿਕਟ ਪਠਾਇ ॥ ੧ ॥ ਬੈਂਤ ॥ ਲਿਖਨੋ ਸ਼ੋਕ ਨਾਮਾ[1] 'ਦਿਜੈ ਦਰਸ ਆਈ। ਮਹਾਂ ਪੀਰ ਮੇਰੇ!ਇਹੀ ਬਾਤ ਭਾਈ।ਤੁਮਾਰੀ ਮਿਹਰ ਤੇ ਮਹਾਂ ਤੇਜ ਹੋਵਾ। ਜਹਾਨੈ ਕਿ ਮਯਾਨੈ ਮਨਿੰਦੈ ਨ ਦੋਵਾ'॥੨॥ ਕਰੋ ਰੰਕ ਰਾਵੰ ਨ ਲਾਗੀ ਅਵਾਰਾ। ਇਲਾਹੀ ਫ਼ਜ਼ਲ ਸੋ ਤੁਮਹਿ ਫ਼ਜ਼ਲ

[1](ਗੁਰੂ ਸਾਹਿਬ) ਚੁਲਾ ਕਰ ਚੁਕੇ ਤਾਂ ਪਾਸ ਆਇਆ ਤੇ"""""। [2]ਪ੍ਰੇਮ ਨਾਲ ਲਿਖਿਆ ਖਤ, ਪ੍ਰੇਮ ਪੱਤ੍ਰ। [3](ਆਪ ਦੇ) ਮਾਨੰਿਦ (ਵਰਗਾ) ਜਹਾਨ ਵਿਚ ਦੂਸਰਾ (ਕੋਈ) ਨਹੀਂ ਹੈ।

ਧਾਰਾ[1]। ਬਡੀ ਬੇਰ ਬੀਤੀ ਪਿਛਾਰੀ ਰਹੇ ਹੋ। ਕਹੂੰ ਸੈਗਤੀ ਸਿੱਖ ਪ੍ਰੇਮੀ ਲਹੇ ਹੋ ॥੩॥ ਕਿ ਤਾਲਬ[2] ਪਿਖੋਂ ਮੈਂ ਦਿਦਾਰੈ ਤੁਮਾਰਾ। ਨਹੀਂ ਦੇਰਿਕੀਜੈ ਲਖੋ ਪ੍ਰੇਮ ਪਸਾਰਾ[3]। ਸੁਨਾ ਸ਼੍ਰੀ ਗੁਰੂ ਫੇਰ ਤਮਾਰੀ ਕਰਾਈ। ਪਰੇ ਜ਼ੀਨ ਘੋਰਾਨ ਪੈ ਬੇਗਵਾਈ[4] ॥੪॥ ਚੌਪਈ ॥ ਸਿਖ ਸੈਗਤਿ ਤੇ ਰੁਖਸਦ ਹ੍ਵੈ ਕੈ। ਅਪਨੇ ਜਾਨਿ ਖੁਸ਼ੀ ਬਹੁ ਦ੍ਵੈ ਕੈ। ਹਯ ਅਰੋਹਿ ਕਰਿ ਮਾਰਗ ਪਸਾਨੇ। ਸੰਗ ਖਾਲਸਾ ਚਲੇ ਸੁਜਾਨੇ ॥੫॥ ਪੰਥ ਉਲੰਘਤਿ ਪਹੁੰਚੇ ਜਾਇ। ਜਹਾਂ ਹੁਤੇ ਲਸ਼ਕਰ ਸਮੁਦਾਇ। ਆਗੇ ਸ਼ਾਹੁ ਚਢਨੋ ਥਡ[5] ਘੋਰੇ। ਜਾਤਿ ਕਹੂੰ ਸੈਗ ਮਾਨਵ ਥੋਰੇ ॥੬॥ ਔਚਕ ਇਤ ਸਤਿਗੁਰ ਅਸਵਾਰੀ। ਭਈ ਰੋਬਰੋਕਾਰ ਅਗਾਰੀ[6]। ਦਰਸ਼ਨ ਪਰਸੇ ਸੀਸ ਨਿਵਾਯੋ। ਬਿਨੈ ਬਖਾਨਤਿ ਪ੍ਰੇਮ ਬਢਾਯੋ॥ ੭ ॥ ਗੁਰ ਸੂਰਜ ਕੋ ਦਰਸ਼ਨ ਹੇਰੇ। ਬਿਗਸੇ ਦ੍ਰਿਗ ਅਰਬਿੰਦ ਬਡੇਰੇ ॥ –ਭਲੀ ਬਾਤ ਹੋਈ ਪ੍ਰਭੂ ਆਏ। ਲਖਿ ਮੁਰੀਦ ਸਮ ਦਰਸ ਦਿਖਾਏ–॥੮॥ 'ਸ਼੍ਰੀ ਗੁਰ! ਬਹੁਤੇ ਦਿਵਸ ਬਿਤਾਏ। ਇਤ ਮੈਂ ਤੁਮਰੀ ਦਿਸ਼ਿ ਮਨ ਲਾਏ। ਭਲੋ ਸਥਲ ਪਿਖਿ ਕੀਜੈ ਡੇਰਾ। ਕਰਨੋ ਨਿਹਾਲ ਆਪਨੋ ਚੇਰਾ[7] ॥ ੯ ॥ ਸੁਨਿ ਸਤਿਗੁਰ ਸਭਿ ਬਾਤ ਬਖਾਨੀ। 'ਪੁਰਿ ਮਹਿੰ ਸੈਗਤਿ ਹੁਤੀ ਮਹਾਨੀ। ਕਰਿ ਕਰਿ ਪ੍ਰੇਮ ਦਿਵਸ ਪ੍ਰਤਿ ਰਾਖੇ। ਹਮ ਬਹੁ ਬਾਰਿ ਚਲਨ ਕੋ ਭਾਖੇ ॥ ੧੦॥ ਹੁਤੋ ਸਾਧ ਪ੍ਰੇਮੀ ਤਨ ਮਨ ਤੇ। ਕਰਨੋ ਭਾਉ ਤਿਨ ਰਖੇ ਚਢਨ ਤੇ[8]। ਇਮ ਕਹਿ ਖੁਸ਼ੀ ਸ਼ਾਹੁ ਕੋ ਦੀਨਿ। ਹੇਰਿ ਸਥਲ ਸ਼ੁਭ ਡੇਰਾ ਕੀਨਿ॥੧੧॥ ਖਾਨ ਪਾਨ ਕਰਿ ਬਿਬਿਧ ਬਨਾਈ। ਸੁਪਤਿ ਜਥਾ ਸੁਖ ਰਾਤਿ ਬਿਤਾਈ। ਭਈ ਪ੍ਰਭਾਤਿ ਕੂਚ ਕਰਿ ਚਲੇ। ਦੱਖਣ ਦੇਸ਼ ਬਿਲੋਕਤਿ ਭਲੇ ॥ ੧੨ ॥ ਨਰ ਨਾਰੀ ਗਨ ਸ਼ਯਾਮ ਵਰਨ ਕੇ। ਇਕ ਸਾਰੀ[9] ਲੇ ਉਪਰ ਤਨ ਕੇ। ਬਸਨ ਬਿਭੂਖਨ ਬੋਲਨਿ ਬੇਸ। ਰੀਤਿ ਔਰ ਕੇ ਪਿਖਤਿ ਸੁ ਦੇਸ਼[10] ॥੧੩॥ ਪੂਨਾ ਨਗਰ ਨਾਗਪੁਰਿ ਕੇਰੇ। ਮਿਲੇ ਆਨਿ ਦੈ ਭੇਟ ਅਗੇਰੇ। ਇੱਤਯਾਦਿਕ ਜੇਤੇ ਤਹਿੰ ਰਾਜ। ਲਸ਼ਕਰ ਹੇਰੇ ਡਰ ਉਪਰਾਜੇ ॥ ੧੪॥ ਮਿਲਹਿੰ ਸ਼ਾਹੁ

---

[1](ਜੋ) ਤੁਸਾਂ ਫਜ਼ਲ ਕੀਤਾ ਸੋ ਰੱਬ ਨੇ ਫਜ਼ਲ ਕੀਤਾ। [ਅ:,ਇਲਾਹੀ=ਰੱਬ। ਫਜ਼ਲ=ਕ੍ਰਿਪਾ]। [2]ਮੈਂ ਚਾਹਵਾਨ ਹਾਂ ਕਿ"'। [3]ਪਿਆਰ ਤੇ ਪ੍ਰੇਮ ਨੂੰ ਲਖ ਲਓ । (ਅ) ਪਿਆਰੇ ਦੇ ਪ੍ਰੇਮ ਨੂੰ ਲਖ ਕੇ (ਹੁਣ) ਦੇਰ ਨਾ ਕਰੋ। [4]ਛੇਤੀ। ਅ)ਤੇਜ਼। [5]ਘੋੜੇ। [6]ਅੱਗੇ ਸਾਮ੍ਹਣੇ ਹੋਈ[ਫਾ:, ਰੂਬਕਾਰ= ਸਾਮ੍ਹਣੇ]। [7]ਸਾੜੀ=ਇਕ ਪ੍ਰਕਾਰ ਦੀ ਧੋਤੀ ਜੋ ਤੇੜ ਤੇ ਉਪਰ ਨੂੰ ਕੱਜ ਲੈਂਦੀ ਹੈ। [ਸੰਸ:, ਸ਼ਾਟੀ]। [8]ਉਸ ਦੇਸ਼ ਵਿਚ ਹੋਰ ਤਰ੍ਹਾਂ ਦੇ ਲੋਕੀਂ ਦਿੱਸਦੇ ਹਨ।

ਅਪਨਪੌ ਜਨਾਇ[1]। ਗਜ ਬਾਜੀ ਧਨ ਬਹੁ ਅਰਪਾਇ। ਗਿਰਵਰ ਕਾਨਨ ਉਲੰਘਤਿ ਗਏ। ਪੁਰਿਨਿ ਗ੍ਰਾਮ ਅਵਿਲੋਕਤਿ ਭਏ ॥੧੫॥ ਕਿਸ ਕਿਸ ਕੀ ਗਨਨਾ ਕਰਿ ਕਹੀਏ। ਰਚਨਾ ਚਾਰੁ ਚਿੱਤ੍ਰ[2] ਜਿਨ ਲਹੀਏ। ਬਾਪੀ ਕੂਪ ਬਾਗ਼ ਫੂਲਵਾਰੀ। ਨਾਲਕੇਲ ਕੇਲਾ ਰੁ ਸੁਪਾਰੀ ॥੧੬॥ ਬਿਸ-ਮਤਿ ਨਗਰ ਬਿਲੋਕਿ ਬਿਸਾਲਾ। ਤਿਸ ਕੇ ਨਿਕਟ ਸਿਵਰ ਕੋ ਘਾਲਾ। ਆਠ ਦਿਵਸ ਤਹਿੰ ਕੀਨ ਮੁਕਾਮੂ। ਸੰਗਤਿ ਗੁਰ ਕੋ ਪਿਖਹਿ ਤਮਾਮੂ ॥ ੧੭ ॥ ਅਨਿਕ ਅਕੋਰਨ ਕੋ ਅਰਪੰਤੋ। ਚਰਨ ਕਮਲ ਪਰ ਸੀਸ ਧਰੰਤੋ। ਦੂਰ ਕਿ ਨੇਰ ਸੁਨਹਿੰ ਗੁਰ ਆਏ। ਸਿਖ ਜੋ ਹੁਤੇ ਆਨਿ ਦਰਸਾਏ॥੧੮॥ ਸ਼ਾਹੁ ਬਹਾਦਰ ਲੈ ਲੈ ਦਰਬ। ਮਹਿਪਾਲਕ ਬਸਿ ਕਰਿਕੈ ਸਰਬ। ਕਰਤਿ ਕੂਚ ਪੁਨ ਗਮਨਹਿ ਡੇਰਾ। ਉਤਰਹਿ ਨਿਸ ਕੋ, ਚਲਹਿ ਸੁਬੇਰਾ[3] ॥੧੯॥ ਇਸ ਪ੍ਰਕਾਰ ਕੇਤਿਕ ਦਿਨ ਚਲੇ। ਨਦੀ ਗੁਦਾਵਰਿ ਕੇ ਤਟ ਭਲੇ। ਤਹਾਂ ਜਾਇ ਪਹੁੰਚੇ ਦਲ ਭਾਰੇ। ਕਰੇ ਸਿਵਰ ਸਭਿਹੂੰਨਿ ਕਿਨਾਰੇ ॥੨੦॥ ਨਗਰ ਨਦੇੜ ਬਸੰਤਿ ਬਿਸਾਲਾ। ਜਿਸ ਮਹਿੰ ਰਹੈਂ ਧਨੀ ਨਰ ਜਾਲਾ॥ਆਦਿਪੁਰੀ ਸਤਿਜੁਗ ਤੇ ਬਸੀ। ਦਰਬ ਅਧਿਕ ਤੇ ਦੀਰਘ ਲਸੀ ॥ ੨੧ ॥ ਤਾਨੇ ਸ਼ਾਹ ਮਾਰਿ ਕਰਿਜੋਰਾ[4]। ਪੀਛੇ ਤਹਾਂ ਜੁ ਸੂਬਾ ਛੋਰਾ । ਸੁਨਜੋ ਸ਼ਾਹੁ ਕੋ ਆਵਨ ਜਬੈ।ਮਿਲਿਬੇ ਹੇਤ ਤਯਾਰ ਹੁਇ ਤਬੈ ॥੨੨॥ ਮ੍ਰਿਤਕ ਨੁਰੰਗੇ ਕੀ ਬਡ ਮਾਇਆ। ਸੋ ਲੇ ਕਰਿ ਤੂਰਨ ਹੀ ਆਇਆ। ਦੇ ਕਰਿ ਮਿਲਜੋ ਸ਼ਾਹੁ ਕੇ ਸਾਥ।ਸੁਨਿ ਸੁਨਿ ਅਪਰ ਆਇਂ ਪੁਰਿ ਨਾਥ[5] ॥੨੩॥ ਬਿਦਤ* ਹੈਦਰਾ-ਬਾਦ ਉਦਾਰਾ । ਮੁੰਗੀ ਪਟਣ[6]ਆਦਿ ਧਨ ਭਾਰਾ । ਦੇ ਕਰਿ ਮਿਲੇ ਬਹਾਦਰਸ਼ਾਹੁ।ਉਤਰਿ ਪਰੇ ਲਸ਼ਕਰ ਕੇ ਮਾਂਹੁ[7] ॥੨੪॥ ਅਪਰ ਕਹਾਂ ਲਗਿ ਦੇਸ਼ ਰੁ ਨਗਰੀ। ਗਿਨ ਕਰਿ ਕਥਾ ਸੁਨਾਯਹਿ ਸਗਰੀ। ਦੂਰ ਨਿਕਟ ਜਹਿੰ ਕਹਿੰ ਤੇ ਆਏ। ਦੇ ਦੇ ਦਰਬ ਮਿਲੇ ਸਮੁਦਾਏ ॥੨੫॥ ਗੁਰ ਪ੍ਰਤਾਪ ਕਰਿ ਪਿਤ ਤੇ ਘਨੋ। ਸ਼ਾਹੁ ਬਹਾਦਰ ਜਗ ਮਹਿੰ ਭਨੋ। ਅਰਨੋ ਨ ਕੋਈ ਮਿਲੇ ਅਗਾਰੀ। ਦੇ ਕਰਿ ਭੇਟ ਅਨੇਕ ਪ੍ਰਕਾਰੀ ॥ ੨੬ ॥ ਨਗਰ ਨਦੇੜ ਵਹਿਰ ਕੀ ਥਾਈਂ। ਉਤਰੇ ਸਤਿਗੁਰ ਸੋ ਅਪਨਾਈ[8]। ਅਹੈ ਪੁਰਾਤਨਿ

---

[1]ਆਪਣਾ ਨਾਮ (ਆਦਿਕ) ਦੱਸਕੇ। [2]ਸੁੰਦਰ ਤੇ ਵਚਿੱਤ੍ਰ ਦਿੱਸਦੀ ਹੈ। [3]ਸਵੇਰੇ। [4]ਜ਼ੋਰ ਨਾਲ। [5]ਪੁਰੀਆਂ ਦੇ ਰਾਜੇ। [6]ਮੁੰਗਾ ਪਟਮ ਮਦਰਾਸ ਹਾਤੇ ਦਾ ਇਕ ਨਗਰ ਹੈ। [7](ਸੂਬੇ) ਲਸ਼ਕਰ ਵਿਚ ਉਤਰ ਪਏ। [8]ਆਪਣੀ ਕਰ ਲਈ। (ਅ) ਆਪਣੀ ਜਾਣਕੇ। *ਪਾਃ—ਬਿਦਰ।

ਭੂਮ ਹਮਾਰੀ। ਅਪਰ ਮਾਲਕੀ ਸਕਲ ਬਿਦਾਰੀ[1] ॥੨੭॥ ਹੁਤੋ ਮੁਗ਼ਲ ਪੁਰਿ ਮਹਿੰ ਸੋ ਬਸੈ[2]। ਬਲ ਪੁਸ਼ਤੈਨੀ ਤਿਸ ਕੋ ਲਸੈ[3]। ਸੁਨਿ ਗੁਰ ਡੇਰੇ ਕੋ ਕਿਯ ਝਗਰਾ। 'ਇਸ ਕੋ[4] ਜਾਨਤਿ ਹੈ ਪੁਰਿ ਸਗਰਾ ॥ ੨੮ ॥ ਅਬਿ ਜੋ ਬਲ ਕਰਿ ਲੈ ਹੈ ਛੀਨ। ਸੁਤ ਪੋਤੇ ਅਪਨੀ ਲੇਂ ਚੀਨ'। ਇੱਤਮਾਦਿਕ ਝਗਰਾ ਬਹੁ ਕਯੋ। ਸ਼ਾਹੁ ਬਹਾਦਰ ਲਗਿ ਚਲਿ ਗਯੋ ॥ ੨੯ ॥ ਸ਼੍ਰੀ ਪ੍ਰਭੂ ਕਹਿ 'ਹਮਰੋ ਇਸਥਾਨ। ਇਸ ਕੋ ਮਾਲਕ ਅਹੈ ਨ ਆਨ'। ਮੁਗ਼ਲ ਭਨੈ 'ਪੁਸ਼ਤੈਨੀ ਮੇਰਾ। ਨਹੀਂ ਦੂਰਸੋ, ਪੁਰਿ ਲਖਹਿ ਬਡੇਰਾ' ॥ ੩੦ ॥ ਸੈਸੈ ਭਯੋ ਸ਼ਾਹੁ ਕੋ ਆਇ।–ਸ਼੍ਰੀ ਗੁਰ ਕੂਰ ਨ ਕਹੈਂ ਕਦਾਇ। ਚਿਰੰਕਾਲ ਕੋ ਅਹੈ ਹਮਾਰੋ। ਨਗਰ ਸ਼ਾਹਦੀ ਮੁਗ਼ਲ ਉਚਾਰੋ–॥੩੧॥ ਸ਼੍ਰੀ ਗੁਰ ਸੋਂ ਕਹਿ ਬਿਨੈ ਪਠਾਈ। 'ਸਭਿ ਰਾਵਰ ਕੀ ਜੋਤਿਕ ਥਾਂਪੀ। ਜੋ ਇਸ ਕੀ ਅਭਿਲਾਖਾ ਧਰੋ। ਕੋ ਇਕ ਪਤਾ ਦਿਖਾਵਨਿ ਕਰੋ ॥ ੩੨ ॥ ਹੋਇ ਆਪ ਕੀ ਤੌ ਥਿਰ ਸਾਚੀ। ਪੁਨ ਕੋ ਕਰਹਿ ਨ ਬਾਦ ਉਬਾਚੀ। ਜੋ ਬਲ ਕਰਿ ਛੀਨਹੁ ਇਸ ਕੋਰੀ। ਮੈਂ ਫਿਰਕੌਂ ਬਰਜੌਂ ਇਸ ਬੋਰੀ ॥ ੩੩ ॥ ਜੀਵਤਿ ਰਹੈ ਅਹੈ ਬਲ ਜਾਵਦ। ਕੋ ਨਹਿੰ ਝਗਰਿ ਸਕੈਗੋ ਭਾਵਦ। ਪੁਨ ਪਾਛੇ ਉਠਿ ਪਰਿ ਹੈ ਬਾਦ। ਯਾਂ ਤੇ ਜਾਨਹੁ ਥੋ ਬੁਨਿਯਾਦ[5] ॥ ੩੪ ॥ ਜਬਾ ਨਗਰ ਕੋ ਮੁਗ਼ਲ ਉਗਾਹਿ। ਕਰਹਿ ਬਤਾਵਨ–ਹੈ ਇਸ ਪਾਹਿ–। ਤੈਸੇ ਤੁਮ ਕਿਛ ਪਤਾ ਬਤਾਵਹੁ। ਜੁੜਿ ਬੁਨਿਯਾਦ ਧਰਾ ਕਹੁ ਪਾਵਹੁ ॥ ੩੫ ॥ ਬਹੁਰ ਨ ਲਾਗੁ ਹੋਵਨਿ ਕੌਨ। ਦੇਖਿ ਉਗਾਹੀ ਧਰੈਂ ਮੌਨ'। ਬਾਤ ਯਥਾਰਥ ਸਬਹਿ ਸੁਨਾਈ। ਮਾਨੀ ਸਤਿਗੁਰ ਤਬਹਿ ਅਲਾਈ ॥ ੩੬ ॥ 'ਮੁਗ਼ਲ ਨਗਰ ਕੇ ਮੁਖਿ[6] ਲੈ ਆਵੈ। ਕਾਜ਼ੀ ਮੁਫ਼ਤੀ[7] ਸਕਲ ਮਿਲਾਵੈ। ਤੁਮ ਅਪਨੇ ਉਮਰਾਵ ਪਠਾਵਹੁ। ਝਗਰਾ ਧਰ ਕੋ ਅਖਿਲ ਮਿਟਾਵਹੁ ॥੩੭॥ ਜਥਾ ਜੋਗ ਜਿਸਕੀ ਹੁਇ ਦੀਜੈ। ਕਹੈ ਜੁ ਕੂਰ ਹਟਾਵਨਿ ਕੀਜੈ'। ਬਾਕ ਜਥਾਰਥ ਸੁਨਿ ਗੁਰ ਕੇਰੇ। ਇਕਠੇ ਕੀਨੇ ਮਨੁਜ ਘਨੇਰੇ ॥ ੩੮ ॥ ਨਰ, ਪੁਰਿ ਕੇ ਪਰਧਾਨ ਪਠਾਏ। ਸ਼ਾਹੁ ਨਿਕਟ ਵਰਤੀ ਸਮੁਦਾਏ। ਇਕਠੇ ਹੋਇ ਹਜ਼ਾਰਹੁੰ ਆਏ। ਕਰਿ ਕਰਿ ਸ਼ਾਹੁ

---

[1]ਦੂਸਰੇ ਦੀ ਮਾਲਕੀ ਦੂਰ ਕੀਤੀ ਭਾਵ ਆਪਣੀ ਜਾਣਕੇ ਡੇਰਾ ਕਰ ਲਿਆ। [2]ਇਕ ਮੁਗ਼ਲ ਨਗਰ ਵਿਚ ਵੱਸਦਾ ਸੀ। [3]ਪੁਸ਼ਤਾਂ ਤੋਂ ਥਾਂ ਤਿਸ ਦਾ ਸੀ। [4]ਇਸ ਗੱਲ ਨੂੰ। [5](ਹੁਣ ਦਾ ਕਬਜ਼ਾ) ਥੋ ਬੁਨਯਾਦ ਹੋ ਜਾਏਗਾ। (ਅ) ਮੇਰਾ ਹੁਕਮ ਥਿਰਥਾ ਹੋ ਜਾਏਗਾ। [6]ਮੁਖੀਏ। [7]ਫਤਵਾ ਦੇਣ ਵਾਲਾ। ਕਾਜ਼ੀ ਦਾ ਵਡਾ ਸਾਥੀ ਕਰਨ ਵਾਲਾ।

ਤਰੀਦ ਪਠਾਏ ॥ ੩੯॥ ਬੈਠੇ ਆਇ ਅਖਿਲ ਗੁਰ ਪਾਸਾ। ਪ੍ਰਥਮ ਮੁਗ਼ਲ ਨ ਬਾਦ ਪ੍ਰਕਾਸ਼ਾ। 'ਪੁਸ਼ਤੈਨੀ ਇਹ ਥਾਨ ਹਮਾਰਾ। ਜਾਨਤਿ ਗਿਰਦਨਵਾ[1] ਇਤ ਸਾਰਾ ॥ ੪੦ ॥ ਬੂਝਿ ਲੇਹੁ ਸਭਿ ਕੋ ਇਸ ਠੌਰੀ। ਜੋ ਛੀਨਤਿ ਕਰਿ ਸੀਨੇ ਜ਼ੋਰੀ। ਤੌ ਮੇਰੇ ਕੁਛ ਬਸ ਨ ਬਸਾਇ। ਮਾਲਕ ਸ਼ਾਹੁ ਸਕਲ ਹੀ ਥਾਂਇ' ॥ ੪੧ ॥ ਸਭਿ ਮਹਿੰ ਤਬਿ ਸ਼੍ਰੀ ਗੁਰੂ ਬਖਾਨਾ। 'ਲਾਖਹੁ ਬਰਖਨ ਕੋ ਇਹ ਥਾਨਾ। ਰਹੋ ਸੰਭਾਲਤਿ ਅਹੈ ਹਮਾਰਾ। ਜਬਿ ਕਿਤਹੂੰ ਕਰਿ ਗਏ ਕਿਨਾਰਾ ॥੪੨॥ ਲੈਕਰਿ ਅਪਰ ਸੁ ਮਾਲਿਕ ਬਨਨੋਂ। ਆਸ਼੍ਰਮ ਬਡੋ ਪੁਰਾਤਨ ਬਨਨੋਂ। ਨਿਸ਼ਚੇ ਨਹੀਂ ਕਹੋ ਪਰ ਆਵੈ। ਤੌ ਹਮ ਸਭਿ ਕੋ ਚਿੰਨ੍ਹ ਦਿਖਾਵੈਂ ॥ ੪੩ ॥ ਜਹਿੰ ਡੇਰਾ ਤਹਿ ਖੋਦਨ ਲਾਏ। ਕੋਤਿਕ ਨੀਚੇ ਥਲ ਖੁਨਵਾਏ। ਨਿਕਸਜੋ ਤਹਾਂ ਭਸਮ ਕੋ ਢੇਰਾ। ਜਹਿੰ ਆਸਨ ਥੋ ਪਰਜੋ ਬਡੇਰਾ॥ ੪੪ ॥ ਪੁਨ ਪ੍ਰਭੁ ਭਨਜੋਂ 'ਔਰ ਖਨਿ ਲੀਜੈ। ਕਰਮੰਡਲ, ਮਾਲਾ ਦਿਖਰੀਜੈ। ਦੁਸ਼ਟ ਦਮਨ ਜਿਸ ਤਨ ਮਹਿੰ ਨਾਮੂ। ਕਰੇ ਤੀਬ੍ਰ ਤਪ ਤਬਿ ਅਭਿਰਾਮੂ ॥ ੪੫ ॥ ਬਰਖ ਹਜ਼ਾਰਹੁ ਇਸ ਥਲ ਬਸਿਕੈ। ਸੰਕਟ ਸਹੈ ਸਕਲ ਤਨ ਕਾਸ ਕੈ'। ਪੁਨ ਕੁਛ ਖੋਦੀ ਅਪਰ ਅਗਾਰੀ। ਮਾਲਾ ਪ੍ਰਭੁ ਕੀ ਤਥਹਿ ਨਿਹਾਰੀ ॥੪੬॥ ਤਪ ਪ੍ਰਭਾਵ ਤੇ ਆਸਨ ਪਰਜੋ। ਹੋਇ ਪੁਰਾਤਨ[2] ਨਾਂਹਿਨ ਗਰਜੋ। ਕਰਮੰਡਲ ਤੂੰਬੇ ਕੋ ਹੋਰਾ। ਤਿਮ ਹੀ ਪਰਜੋ ਮਹਾਂ ਤਪ ਕੋਰਾ ॥੪੭॥ ਬਿਸਮ ਰਹੇ ਪਿਖਿ ਕੈ ਸਮੁਦਾਈ। 'ਧੰਨ ਧੰਨ ਗੁਰ ਸਭਿਨਿ ਅਲਾਈ। ਪ੍ਰੀਤ ਪ੍ਰਤੀਤ ਭਈ ਸਭਿ ਕੇਰੀ। ਨਮੋ ਕਰੀ ਪਦ ਪਰ ਤਿਸ ਬੇਰੀ ॥ ੪੮ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਅੰਸੇ 'ਚਿੰਨ੍ਹ ਦਿਖਾਵਨ' ਪ੍ਰਸੰਗ ਬਰਨਨੰ ਨਾਮ ਚਤੁਰਥੋ ਅੰਸੂ ॥ ੪ ॥

੫. [ਜ਼ਮੀਨ ਮੁੱਲ ਖਰੀਦੀ। ਬੰਦਾ ਮਿਲਾਪ]।

ਦੋਹਰਾ ॥ ਸ਼੍ਰੀ ਗੁਰ ਪਤਾ ਦਿਖਾਇ ਕਰਿ ਸਭਿ ਕੋ ਦਯੋ ਸੁਨਾਇ। 'ਇਕ ਜੋਜਨ ਲਗਿ ਭੂਮਕਾ ਤਪਹਿੰ ਤਪੀ ਸਮੁਦਾਇ ॥ ੧ ॥ ਚੌਪਈ ॥ ਸਿਖ ਹਮਰੇ ਕੀਰਨ[3] ਇਸ ਥਾਨ। ਇਸ ਥਲ ਆਸ਼੍ਰਮ ਹੁਤੋ ਮਹਾਨ। ਜਹਾਂ ਖਨਜੋ ਗਨ ਭਸਮ ਨਿਹਾਰੀ। ਹਮ ਬੈਠੇ ਆਸਨ ਥਿਰ ਕਾਰੀ ॥ ੨ ॥ ਸਭਿ ਕੋ ਪਤਾ ਦਿਖਾਵਨ ਠਾਨਾ। ਅਬਿ ਤੌ ਹਮਰੋ ਭਯੋ ਸਥਾਨਾ। ਤਊ ਮੋਲ ਇਸ ਦੇਤਿ ਮੁਗ਼ਲ ਕੋ। ਲੈ ਕਰਿ ਦਾਵਾ ਹਰਹਿ ਸਥਲ ਕੋ'॥ ੩ ॥ ਕਰੀ ਬਿਛਾਵਨਿ ਗਨ ਦੀਨਾਰ। ਜਹਿੰ ਲਗਿ ਹੈ ਅਬਿਲੌ ਦਰਬਾਰ। ਮੁਗਲ ਹਰਖ

[1]ਭਾਵ ਆਲੇ ਦੁਆਲੇ ਦੇ ਵੱਸਣ ਵਾਲੇ। [2]ਪੁਰਾਣਾ ਹੋਣ ਤੇ ਭੀ। [3]ਪੂਰਨ ਸੀ।

ਕਰਿ ਮੁਹਰ ਸੁ ਲੀਨੀ। ਥਾਕ ਨ ਫੁਰਨੋ ਮੌਨ ਮੁਖ ਕੀਨੀ* ॥ ੪ ॥ ਬੈਖਤ[1] ਤਿਸ ਕਰ ਤੇ ਲਿਖਵਾਯੋ। ਰਾਜ਼ੀ ਨਾਮਾ ਸਕਲ ਸੁਨਾਯੋ। ਸਭਿ ਕੀ ਊਪਰ ਪਰੀ ਉਗਾਹੀ। 'ਇਸ ਕੋ ਬੈਸ ਨ ਬਾਦ ਉਠਾਹੀਂ'॥ ੫ ॥ ਜਥਾ ਜੋਗ ਕਰਿ ਸਭਿ ਚਲਿ ਗਏ। ਸ਼ਾਹੁ ਸਮੀਪ ਬਖਾਨਤਿ ਭਏ। ਸੁਨਿ ਪ੍ਰਸੰਗ ਆਨੰਦ ਬਿਸਮਾਯੋ। ਅਪਨੋ ਕਾਗਦ ਲਿਖਨੋ ਪਠਾਯੋ॥੬॥ਇਕ ਜੋ ਜਨ ਲਗਿ ਗੁਰੂ ਸਥਾਨ॥ਕੋ ਨ ਕਰੈ ਦਾਵਾ ਲਿਹੁ ਜਾਨਾ। ਸਗਰੇ ਨਗਰ ਪ੍ਰਗਟ ਭੀ ਗਾਥਾ। 'ਭੂਮਿ ਮੋਲ ਲੀਨਸਿ ਗੁਰ ਨਾਥਾ' ॥ ੭ ॥ ਡੇਰਾ ਭਲੀ ਪ੍ਰਕਾਰ ਜਮਾਯੋ।

ਇਕ ਦਿਨ ਪ੍ਰਭੁ ਅਖੇਰ ਮਨ ਭਾਯੋ। ਕਿਤਿਕ ਦੂਰ ਚਢਿ ਗਏ ਅਖੇਰਾ। ਆਸ਼੍ਰਮ ਪਿਖਨੋ ਬਿਰਾਗੀ ਕੇਰਾ ॥ ੮ ॥ ਗਯੋ ਸਾਧ ਕਿਤ ਅਪਰ ਸਥਾਨਾ। ਹੇਰਿ ਛਾਂਗ ਤਿਸ ਪੁਸ਼ਟ ਮਹਾਨਾ। ਕਰਿ ਝਟਕਾ ਰਿੰਧਵਾਇ ਸੁ ਖਾਯਾ। ਬੈਠੇ ਰਹੇ ਸਘਨ ਤਰੁ ਛਾਯਾ ॥ ੯ ॥ ਕਿਤਿਕ ਸਮੈਂ ਮਹਿੰ ਅੰਤਰ ਗਏ। ਸੁੰਦਰ ਥਲ ਅਵਿਲੋਕਤਿ ਭਏ। ਏਕ ਬਿਸਾਲ ਪ੍ਰਯੰਕ ਡਸਾਯੋ। ਆਸਤਰਨ ਸਿਤ ਤੇ ਸ਼ੁਭ ਛਾਯੋ ॥੧੦॥ ਤਿਸ ਪਰ ਬੈਠੇ ਜਾਇ ਗੁਸਾਈਂ। ਕੇਤਿਕ ਸਮੋਂ ਬਿਤਨੋ ਤਿਸ ਥਾਈਂ। ਇਕ ਚੇਲਾ ਅਵਿਲੋਕਿ ਪਲਾਯੋ। ਜਹਾਂ ਸਾਧ ਤਹਿੰ ਜਾਇ ਸੁਨਾਯੋ ॥੧੧॥ 'ਇਹਾਂ ਵਹਿਰ ਬੈਠੇ ਕਿਸ ਭਾਂਤਿ? ਡੇਰੇ ਬਿਖੇ ਭਯੋ ਉਤਪਾਤ। ਕੋ ਇਕ ਪੁਰਖ ਤੇਜ ਬਡ ਧਾਰੀ। ਪ੍ਰਥਮ ਛਾਂਗ ਹਤਿ ਕੀਨ ਅਹਾਰੀ ॥ ੧੨ ॥ ਤਿਹ ਬਿਲੋਕਿ ਹਮ ਭ੍ਰਮਨ ਰਹੇ। ਕੀਨਸਿ ਖਾਨਿ ਤ੍ਰਾਸ ਨਹਿੰ ਲਹੇ। ਪੁਨ ਸਥਾਨ ਅੰਤਰ ਗਮਨਾਯੋ। ਹਮ ਲੈ ਕਰਿ ਤੁਮ ਨਾਮ ਹਟਾਯੋ ॥ ੧੩ ॥ ਬਰਜਨੋ ਰਹਨੋ ਨ, ਪਹੁੰਚਨੋ ਤਹਾਂ। ਬਿਸਦ ਸੇਜ ਰਾਵਰ ਕੀ ਜਹਾਂ। ਮਾਨੀ ਸ਼ੰਕ ਨ ਮਨ ਮਹਿੰ ਕੈਸੇ। ਤਿਸ ਪ੍ਰਯੰਕ ਕੇ ਊਪਰ ਬੈਸੇ' ॥ ੧੪ ॥ ਮਾਧੋਦਾਸ ਸੁਨਤਿ ਰਿਸ ਠਾਨੀ। 'ਕੋ ਐਸੋ ਜਗ

---

[1]ਬੈਨਾਮਾ। *ਆਪਣਾ ਦਾਅਵਾ ਸਾਖੂਤਾਂ ਨਾਲ ਸਹੀ ਕਰਕੇ ਫਿਰ ਦੇਖੋ ਸਤਿਗੁਰੂ ਜੀ ਜ਼ਮੀਨ ਦੀ ਕੀਮਤ ਦੇਕੇ ਲੈਂਦੇ ਹਨ ਐਸੇ ਵਾਕਿਆਤ ਹਨ ਜਿਨ੍ਹਾਂ ਤੋਂ ਸਤਿਗੁਰੂ ਜੀ ਦੀ ਸ਼ੁਭ ਆਚਰਨ (ਇਖਲਾਕ) ਦੀ ਮਹਾਨ ਉੱਚਤਾ ਪ੍ਰਗਟ ਹੁੰਦੀ ਹੈ। ਜੇ ਕਦੇ ਘਾਹ ਦਾਣੇ ਤੋਂ ਸਿੱਖਾਂ ਦੇ ਜੁੱਧ ਜੰਗ ਲੁੱਟਣ ਦੇ ਪ੍ਰਸੰਗ ਆਉਂਦੇ ਹਨ ਤਾਂ ਸਮਝ ਲੈਣਾ ਚਾਹੀਏ ਕਿ ਕਦੇ ਨਿਰਦੋਸ਼ਿਆਂ ਨਾਲ ਓਹ ਜੁੱਧ ਨਹੀਂ ਹੋਏ। ਪਹਿਲਾਂ ਕੀਮਤ ਦੇਂਦੇ ਹਨ ਨਾ ਮਿਲੇ ਤਾਂ ਫੇਰ ਜ਼ੋਰ ਦਿਖਾਲਦੇ ਹਨ। ਜਗਤ ਦੀਆਂ ਫੌਜਾਂ ਵਿਚ ਹੁਣ ਤੱਕ ਇਹੀ ਰਿਵਾਜ ਦਰੁਸਤ ਮੰਨੀਂ ਦਾ ਹੈ।

ਪੁਰਖ ਗੁਮਾਨੀ।ਇਕ ਤੈ ਨਹੀਂ ਸਾਧੁ ਲਖਿ ਟਰਨੋ। ਦੁਤੀਏ ਮੈਂ ਅਜ਼ਮਤਿ ਕਰਿ ਭਰਨੋ ॥ ੧੫ ॥ ਤ੍ਰਿਤੀਏ ਨਹੀਂ ਸਾਧ ਅਸ ਕੋਈ। ਗ੍ਰਿਹਸਤੀ ਅਹੈ ਸ਼ਸਤ੍ਰ ਧਰਿ ਸੋਈ'। ਪਠਨੋ ਬੀਰ' ਇਕ 'ਦੇਹੁ ਸਜ਼ਾਇ। ਸਿਹਜਾ ਤੇ ਮਾਰਹੁ ਉਲਟਾਇ॥੧੬॥ ਜਿਸ ਤੇ ਪ੍ਰਾਨ ਸਹਿਤ ਨਹਿ ਰਹੈ। ਆਗੈ ਪਿਖਿ ਸਗਰੇ ਡਰ ਲਹੈਂ। ਸਾਧ-ਅਵੱਗਜ਼ਾ ਕਰੈ ਨ ਕੋਈ। ਜਿਸ ਕੀਨੀ ਸਹਿ ਸੈਕਟ ਸੋਈ' ॥੧੭॥ ਸੁਨਤਿ ਬੀਰ ਤੂਰਨ ਹੀ ਧਾਯੋ।ਜਨੋਂ ਧਨੁ ਤੇ ਕਿਨ ਬਾਨ ਚਲਾਯੋ। ਆਇ ਉਠਾਵਨ ਲਾਗਸਿ ਪਾਵਾ। ਕਰਨੋ ਓਜ ਨਹਿੰ ਤਊ ਉਠਾਵਾ ॥੧੮॥ ਦੁਤਿਯ ਬੀਰ ਤਬਿ ਸਾਧ ਪਠਾਯੋ। ਚਾਹਤਿ ਹੈ ਪਰ-ਯੰਕ ਉਠਾਯੋ। ਦੋਨਹੁੰ ਪਾਵੈਂ ਪਰ ਦੈ ਤੀਰ। ਗੁਰੂ ਖੁਭਾਇ ਧਰੇ ਜੁਤਿ ਧੀਰ ॥੧੯॥ ਬੀਰਨ ਮਹਿ ਏਤਿਕ ਬਲ ਕਹਾਂ। ਖਾਟ ਉਠਾਇ ਸੁ ਪਲਟਹਿੰ ਤਹਾਂ।ਜਾਨੀ ਸਾਧ–ਨ ਜੁਗ ਤੇ ਹਾਲਾ'।ਹੈ ਹੈ ਕੋਊ ਪੁਰਖ ਬਿਸਾਲਾ–॥੨੦॥ ਤ੍ਰਿਤੀ ਪਠਨੋ, ਪੁਨ ਚਾਰਹੁੰ ਆਏ। ਲਾਇ ਰਹੈ ਬਲ ਨਹਿ ਉਲਟਾਏ। ਚਾਰਹੁੰ ਪਾਵੈਂ ਪਰ ਸਰ ਚਾਰ। ਕਰੈ ਟਿਕਾਵਨਿ ਭਾਰ ਉਦਾਰ॥੨੧॥ ਜਬਿ ਨਹਿ ਉਲਟਨੋ ਬੀਰਨ ਜਾਨੀ। ਤਰੈ ਧਸਾਵਨ* ਲਗੋ ਮਹਾਨੀ। ਜਬਿ ਚਾਰਹੁੰ ਰਿਸ ਤੇ ਬਲ ਕੀਨਿ। ਹਲੀ ਖਾਟ, ਚਾਲੀ ਤਰ, ਚੀਨ[3] ॥ ੨੨ ॥ ਪਾਵੈ ਲਗੇ ਧਸਨ ਜਬਿ ਹੇਰੈ। ਸ਼੍ਰੀ ਸਤਿਗੁਰ ਬੋਲੈ ਤਿਸ ਬੇਰੈ। 'ਕਾਸ਼ਟ! ਕੁਛ ਹਮ ਸੋਂ ਨਹਿ ਬੈਰਾ। ਧਰਨੀ ਧਸਤਿ, ਨ ਰਹਤਿ ਉਚੇਰਾ ?'॥੨੩॥ ਹਾਥ ਪਾਇ ਕਰਿ[4] ਖਾਟ ਟਿਕਾਈ। ਭਈ ਅਕਾਰਥ ਅਜ਼ਮਤਿ ਲਾਈ[5]। ਅਪਨੇ ਤੇ ਬਹੁ ਬਡੇ ਬਿਚਾਰਾ। ਮਾਧੋਦਾਸ ਖੋਇ ਅਹੰਕਾਰਾ ॥ ੨੪ ॥ ਹੈ ਕਰਿ ਦੀਨ ਤਬੈ ਚਲਿ ਆਯੋ। ਸ਼੍ਰੀ ਗੁਰ ਬੈਠੇ ਦਰਸ਼ਨ ਪਾਯੋ। ਬੰਦਨ ਕਰੀ ਰਹਨੋ ਕਰ ਜੋਰਿ। ਅਵਿਲੋਕਤਿ ਸ਼੍ਰੀ ਮੁਖ ਕੀ ਓਰ ॥ ੨੫ ॥ ਬੂਝਨੋ ਪ੍ਰਭੂ 'ਕੌਨ ਤੂੰ ਅਹੈਂ?ਇਸ ਥਲ ਮਹਿ ਕੈਸੇ ਕਰਿ ਰਹੈਂ?' 'ਇਹ ਮਮ ਗੁਰ ਕੋ ਆਸ਼੍ਰਮ ਭਾਰੀ। ਚਿਰੇਕਾਲ ਤਪ ਕੀਨਿ ਅਚਾਰੀ ॥ ੨੬ ॥ ਤਿਸ ਪੀਛੇ ਮੈਂ ਇਸ ਥਲ ਬਾਸਾ। ਰਹੌਂ ਏਕ[6] ਭਾਵਹਿ ਤਪ ਰਾਸਾ'।ਸੁਨਿ ਗੁਰ ਭਨਨੋਂ 'ਤੋਹਿ ਗੁਰ ਕਹਾਂ। ਮਰਿ ਕਰਿ ਪਹੁੰਚਨੋ ਜਾਨਹਿ ਤਹਾਂ ॥ ੨੭ ॥ ਜਿਸ ਭਰ-

---

[1]ਗੁਪਤ ਵਜਕਤੀ ਤੋਂ ਮੁਰਾਦ ਹੈ, ਮੁਅੱਕਲ। [2]ਸਾਧ ਨੇ ਜਾਣ ਲਿਆ ਕਿ ਦੁਹਾਂ ਤੋਂ ਨਹੀਂ ਹਿੱਲਿਆ। [3]ਖਾਟ ਹਿੱਲਕੇ ਹੇਠ ਨੂੰ ਚਲਦੀ ਜਾਣੀ (ਗੁਰੂ ਜੀ ਨੇ)। [4](ਦੋਵੇਂ) ਹਥ ਪਾਕੇ। [5](ਸਾਧੂ ਦੀ) ਅਜ਼ਮਤ ਲਾਈ ਗਈ ਹੋਵੇ ਗਈ। [6]ਇਕੱਲਾ। *ਪਾ:—ਧਵਾਸਨ।

ਵਾਸ਼ੇ ਆਸ਼੍ਰਮ ਰਹੈਂ। ਤਿਸ ਕੋ ਲਖਹਿ ਕਿ ਨਹਿ, ਕਿਤ ਅਹੈ?'। ਸੁਨਤਿ ਦੀਨਿ ਹੁਇ ਸਾਧ ਬਖਾਨਾ। 'ਸ਼ਕਤਿ ਨ ਏਤੀ, ਮੈਂ ਨਹਿ ਜਾਨਾ ॥ ੨੮ ॥ ਜੋ ਕਰਿ ਤੁਮ ਮਹਿ ਸ਼ਕਤਿ ਇਤੀਕ। ਲੋਕ ਪ੍ਰਲੋਕ ਲਖਹੁ ਬਿਧਿ ਨੀਕ। ਤੌ ਮਮ ਗੁਰ ਕੋ ਦੇਹੁ ਦਿਖਾਈ। ਪੁਨ ਨਿਸ਼ਚਾ ਨਿਹਚਲ ਟਿਕਿ ਜਾਈ' ॥ ੨੯ ॥ ਤਬਿ ਗੁਰ ਭਨਸੋਂ 'ਤਰੋਵਰ ਖਰਸੋ। ਤਿਸ ਕੇ ਢਲ ਕੀਜ਼ਾ ਹੁਇ ਪਰਸੋ। ਜੋ ਕਰਿ ਪਤਾ ਚਹਤਿ ਅਬਿ ਲਜਾਵਹੁ। ਕਰਿ ਹਮ ਢਿਗ ਲੈ ਨਾਮ ਬੁਲਾਵਹੁ' ॥੩੦॥ ਸੁਨਿ ਸਾਧੂ ਨੈ ਸੋ ਢਲ ਦੇਖਾ। ਹੈ ਪਰਪੱਕਨ ਲਾਲ ਅਵਰੇਖਾ। ਗੁਰ ਕੇ ਕਹੋ ਤੋਰ ਕਰਿ ਲਜਾਵਾ। ਨਿਕਟ ਲਜਾਇ ਕੀਜ਼ਾ ਦ੍ਰਿਸ਼ਟਾਵਾ ॥੩੧॥ ਧੁਨਿ ਊਚੀ ਲੈ ਨਾਮ ਗੁਹਾਰਾ। ਕੀਰੇ ਕਿਰਰ ਕਿਰਰ ਉਚਾਰਾ। ਜਾਨਿ ਲੀਨਿ–ਨਿਸ਼ਚੇ ਗੁਰ ਮੇਰੋ। ਕਹਾਂ ਭਈ ਗਤਿ !–ਬਿਸਮ ਬਡੇਰੋ ॥੩੨॥ ਸ਼੍ਰੀ ਗੁਰ ਭਨਸੋਂ 'ਚਿੰਤ ਕਜਾ ਕੀਜੈ। ਸ਼ੇਸ਼ ਕਰਮ ਇਸ ਕੋ[1] ਲਖਿ ਲੀਜੈ। ਇਹ ਤਨ ਤਜਿ ਅਬਿ ਸ਼ੁਭ ਗਤਿ ਪਾਵੈ। ਬਹੁਰ ਨਹੀਂ ਅਪਗਤਿ ਅਸ ਜਾਵੈ' ॥੩੩॥ ਹੁਤੋ ਹਾਥ ਮਹਿ ਢਲ ਮ੍ਰਿਤੁ ਭਖੋ। ਤਿਸਤੇ ਨਿਕਸਿ ਧਰਾ ਗਿਰ ਗਯੋ। ਕਹਸੋ[2] 'ਪ੍ਰਭੂ ! ਤੁਮ ਕਰੁਨਾ ਕਰੀਯਹਿ। ਮੋਰ ਕਰਮ[3] ਪਰ ਦ੍ਰਿਸ਼ਟਿ ਨ ਧਰੀਅਹਿ ॥ ੩੪ ॥ ਅਪਨੀ ਸੇਵਾ ਮੁਹਿ ਫੁਰਮਾਵਹੁ। ਪਗ ਪੰਕਜ ਪਰ ਮੋਹਿ ਲਗਾਵਹੁ। ਰਾਖੁ ਲੇਹੁ ਸ਼ਰਨਾਗਤਿ ਪਰਸੋ'। ਦੀਨ ਦੇਖਿ ਪ੍ਰਭੁ ਬਿਗਸਿ ਉਚਰਸੋ॥੩੫॥ 'ਹਮ ਕੋ ਹੁਕਮ ਅਹੈ ਕਰਤਾਰਾ। –ਬਿਦਤਾਵਹੁ ਜਗ ਪੰਥ ਕਰਾਰਾ। ਤੁਰਕ ਤੇਜ ਕੋ ਕਰੋ ਬਿਨਾਸ਼ਾ। ਜੋ ਅਬਿ ਪਸਰਿ ਰਹਸੋ ਚਹੁੰ ਪਾਸਾ–॥ ੩੬ ॥ ਤੂੰ ਬਤਾਉ ਕਹੁ ਕੈਸੇ ਕਰਨਾ। ਮਿਲਹੁ ਕਿ ਨਹੀਂ ਸ਼ਤ੍ਰੁ ਗਨ ਹਰਨਾ?'। ਬੋਲਸੋ ਸਾਧ 'ਆਪ ਹੋ ਮਾਲਕ। ਤੁਮਰਾ ਬੰਦਾ ਕਰੋਂ ਨ ਆਲਕ[4] ॥ ੩੭ ॥ ਹੁਇ ਰਾਵਰਿ ਆਇਸੁ ਅਨੁਸਾਰੀ। ਕਰੋਂ ਜੋਗ ਭੈਰੋਂ ਰਿਪੁ ਭਾਰੀ। ਤੁਮ ਸਹਾਇਤਾ ਲੈ ਖਰ ਖੰਡਾ। ਕਰੋਂ ਘਮੰਡ[5] ਪ੍ਰਚੰਡ ਖੰਡ ਖੰਡਾ' ॥ ੩੮ ॥ ਹਸਿ ਬੋਲੇ 'ਹਮ ਦੀਨਾ ਹੁਕਮ। ਥਾਲੂ ਮੱਧ ਨਿਕਾਸਾ ਰੁਕਮ[6]। ਦੇਸ਼ ਪੰਜਾਬ ਜਾਹੁ ਮਮ ਬਦਲਾ'।* ਬਿਮੁਖ ਹੁਇ

---

[1]ਇਸ ਦਾ (ਇੱਕੋ) ਕਰਮ (ਭੋਗਣਾ) ਬਾਕੀ ਸੀ। [2](ਸਾਧ ਨੇ) ਕਿਹਾ। [3]ਬੀਰਾਂ ਦਾ ਢੋਜਣਾ ਰੂਪੀ (ਇਅਦਥੀ ਦਾ) ਕਰਮ। [4]ਆਲਸ। [5]ਯੁੱਧ। [6]ਰੇਤ ਵਿਚੋਂ ਟੋਨਾ ਕੱਢਿਆ ਹੈ। ?ਪੰਜਾਬ ਦੇਸ਼ ਵਿੱਚ ਮੇਰੀ ਬਾਵੇਂ ਜਾਵੋ। *ਇਹ ਤੁਕਾਂ ਸੋ ਸਾਖੀ ਦੀ ੫੭ਵੀਂ ਸਾਖੀ ਦੀਆਂ ਹਨ। ਇਸੇ ਕਰਕੇ ਸਿਥਲ ਜੇਹੀਆਂ ਹਨ, ਕਵੀ ਜੀ ਦੀ ਰਚਨਾ ਤੁੱਲ ਨਹੀਂ ਹਨ।

ਮੇਰੇ ਮਨ ਰਦਲਾ[1] ॥੩੬॥ ਪੰਥ ਤੇਜ ਤੇਰੇ ਹੀ ਦੀਨਾ[2]। ਸਭਿਨਿ ਬਿਖੈ ਤੋ ਕੋ ਮੁਖਿ ਕੀਨਾ। ਅਪਨਿ ਆਪ ਤੇ ਭਾਖਨੇ ਬੰਦਾ। ਇਹ ਬਿਦਤੈ ਜਗ ਨਾਮ ਬਿਲੰਦਾ ॥ ੪੦ ॥ ਨਹਿ ਠਹਿਰਹਿ ਰਿਪੁ ਤੋਹਿ ਅਗਾਰੀ। ਹੁਇ ਸੰਘਰ ਘਮਸਾਨ ਉਦਾਰੀ।ਲਰੈਂ ਅਰੈਂ ਲਾਖਹੁ ਹੀ ਮਰੈਂ। ਬਚੈਂ ਸੁ ਜੀਵ ਭਾਜ ਜੌ ਪਰੈਂ[3] ॥੪੧॥ ਸੁਨਿ ਗੁਰਵਾਕ ਭਯੋ ਮਨ ਗਾਢੋ। ਹਾਥ ਜੋਰਿ ਸਨਮੁਖ ਰਹਿ ਠਾਢੋ।ਕਰਨ ਜੰਗਕੋ ਭਾ ਅਨੁਸਾਰੀ।ਕ੍ਰਿਪਾਦ੍ਰਿਸ਼ਟਿ ਸਤਿਗੁਰੁਨਿਹਾਰੀ॥੪੨॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉੱਤਰ ਅੰਸੇ'ਬੰਦੇ ਕੋ'ਪ੍ਰਸੰਗ ਬਰਨਨੰ ਨਾਮ ਪੰਚਮੋਂ ਅੰਸੂ ॥੫॥

੬. [ਬੰਦੇ ਨੂੰ ਬਖਸ਼ਿਸ਼]।

ਦੋਹਰਾ ॥ ਸ੍ਰੀ ਗੁਰ ਨਿਕਟਿ ਬਿਠਾਇ ਕਰਿ ਗਰ ਤੇ ਖੜਗ ਉਤਾਰਿ। ਦੇਨਿ ਲਗੇ ਯਤ ਤੇਜ ਕੋ ਕਰਨ ਹੇਤ ਸਰਦਾਰ[4] ॥ ੧ ॥ ਚੌਪਈ ॥ ਦਯਾ ਸਿੰਘ ਅਰੁ ਧਰਮ ਸਿੰਘ ਪੁਨ। ਇਨ ਤੇ ਆਦਿ ਖਾਲਸਾ ਢਿਗ ਗੁਨ। ਦੇਖਤਿ ਹਾਥ ਜੋਰਿ ਹੁਇ ਖਰੇ।'ਸ੍ਰੀਗੁਰ ਅਧਿਕ ਕ੍ਰਿਪਾਕਰਿਢਰੇ॥੨॥ਜੋ ਕਰਿ ਖੜਗ ਦੇਹੁ ਇਨ ਧਰੇ। ਪੰਥ ਆਪ ਕੋ ਕਜਾ ਤਬਿ ਕਰੇ। ਰਹੈ ਆਦਿ ਤੇ ਸੰਗ ਤੁਮਾਰੇ। ਸਹੈ ਕਸ਼ਟ ਬਹੁ ਮਰੈ ਹਜ਼ਾਰੇ ॥ ੩ ॥ ਸਰਬ ਅਕਾਰਥ ਸਿੰਘਨ ਕੇਰਾ। ਦਿਯੋ ਜਵਾਬ ਆਪ ਇਸ ਬੇਰਾ। ਸੇਵਾ ਕਰਨੀ ਬਿਨੈ ਉਚਾਰੈਂ। ਇਸ ਤੇ ਬਿਨ ਕਜਾ ਬਸੀ ਹਮਾਰੇ ॥੪॥ ਜੋ ਕਰਿ ਘਾਲ ਅਕਾਰਥ ਖੋਵਹੁ। ਸਹੀ ਆਪਨੇ ਸਿਖ ਕਰ ਜੋਵਹੁ[5]। ਸਭਿ ਕੋ ਦਿਹੁ ਜਵਾਬ ਇਸ ਕਾਲਾ। ਕਜਾ ਕਰਿ ਸਕੈ ਖਾਲਸਾ ਜਾਲਾ[6] ॥੫॥ ਇਮ ਕਹਿ ਸਭਿ ਕੇ ਦ੍ਰਿਗ ਭਰਿ ਆਏ। ਰੁਦਤਿ ਅਧਿਕ ਉਰ ਚਿੰਤ ਉਪਾਏ। 'ਦਿਯੋ ਚਹਤਿ, ਦੀਜੈ ਇਸ ਤੀਰ। ਖੜਗ ਖਾਲਸੇ ਕੇ ਰਹਿ ਤੀਰ[7] ॥੬॥ ਸੁਨਿ ਪਿਖਿ ਕੈ ਗੁਰ ਕ੍ਰਿਪਾ ਉਪਾਈ। 'ਕਨੋਂ ਤੁਮ ਸੰਸੈ ਰਿਦੈ ਉਠਾਈ[8]। '[9]ਜਾਨਹੁ ਰਿਦੈ ਕਮਾਇਕ ਮੇਰਾ। ਭੋਗੈ ਪੁੱਤ੍ਰ ਖਾਲਸਾ ਮੇਰਾ* ॥੭॥ ਰਿਪੁ ਕੰਟਕ ਇਹ ਬੀਨ ਮਿਟਾਵੈ। ਬਿਚਰਤਿ

[1]ਹੇ ਮੇਰੇ ਬੰਦੇ! ਜੋ ਬੇਮੁਖ ਹੋਏ ਹਨ ਉਨ੍ਹਾਂ ਨੂੰ ਰੱਦ ਕਰ [ਮਨ=ਮਨੁਜ, ਬੰਦਾ]। [2]ਤੇਜਵਾਲਾ ਪੰਥ ਤੇਰੇ ਹਥ ਦਿੱਤਾ ਹੈ।[3]ਭਾਵ ਜਥੇਦਾਰ ਬਨਾਉਣ ਲੱਗੇ ਹਨ,ਗੁਰਜਾਈ ਨਹੀਂ ਦੇਣ ਲੱਗੇ। [4]ਜਿਧਰ ਕਿਧਰ ਆਪਣੇ ਸਿਖ ਜੋ ਦੇਖਦੇ ਹੋ। [5]ਇਸ ਤੋਂ ਸਪਸ਼ਟ ਹੋ ਗਿਆ ਕਿ ਗੁਰੂ ਜੀ ਗੱਦੀ ਨਹੀਂ ਸਨ ਦੇਣ ਲੱਗੇ। [6]ਹਿਰਦੇ ਵਿੱਚ ਜਾਣ ਲਓ ਕਿ ਇਹ ਮੇਰਾ ਕਾਰਿੰਦਾ ਹੈ ਤੇ ਖਾਲਸਾ ਮੇਰਾ ਪੁੱਤ੍ਰ ਹੈ ਜੋ (ਸੁਖ) ਭੋਗੇਗਾ। [ਕਮਾਇਕ=ਕਮਾਈ ਕਰਨ ਵਾਲਾ, ਕਾਰਿੰਦਾ]।

*ਕੈਸਾ ਅਚਰਜ ਖਾਲਸੇ ਨਾਲ ਪ੍ਰੇਮ ਹੈ। ਕੈਸਾ ਉੱਚਾ ਗੁਰੂ-ਬਿਰਦ ਹੈ। ਅਸਲ ਗੱਲ ਇਸ ਵੇਲੇ ਖਾਲਸੇ ਦੇ ਘਬਰਾ ਦੀ ਇਹ ਜਾਪਦੀ ਹੈ ਕਿ ਸਤਿਗੁਰਾਂ ਨੇ ਜਦੋਂ

(ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ)

ਸਿੰਘ ਅਨਿਕ ਸੁਖ ਪਾਵੈਂ। ਰਾਜ ਦੇਸ਼ ਕੋ ਅਹੈ ਤੁਮਾਰੋ। ਸੋ ਨਹਿ ਟਰਹਿ

ਵਾਕ। [ਪਿਛਲੇ ਪੰਨੇ ਦੀ ਬਾਕੀ ਟੂਕ]

ਅੰਮ੍ਰਿਤ ਛਕਾਕੇ ਪੰਜਾਂ ਪਿਆਰਿਆਂ ਤੋਂ ਆਪ ਛਕਿਆ ਤਾਂ 'ਖਾਲਸਾ' ਗੁਰੂ ਸਥਾਨੀ ਹੋ ਗਿਆ, ਫੇਰ ਚਮਕੌਰ ਵਿਚ ਇਹੋ ਗੱਲ ਦੁਹਰਾਈ। ਤਲਵਾਰ ਬੰਦੇ ਨੂੰ ਦੇਣ ਵੇਲੇ ਖਾਲਸੇ ਨੇ ਜਾਤਾ ਕਿ ਇਸ ਨੂੰ ਗੁਰਮਾਈ ਮਿਲਣ ਲੱਗੀ ਹੈ ਤੇ ਇਹ ਕਲਗ਼ੀਧਰ ਅਸਥਾਨੀ ਹੋ ਜਾਏਗਾ। ਇਸ ਕਰਕੇ ਖੜਗ ਦੇਣੀ ਨਹੀਂ ਸਨ ਚਾਹੁੰਦੇ। ਪਿਛਲੇ ਸਤਿਗੁਰਾਂ ਦੇ ਸਮਿਆਂ ਤੋਂ ਗੱਦੀ ਦੇਣ ਵੇਲੇ ਪੰਜ ਪੈਸੇ ਨਰੇਲ ਦੇ ਨਾਲ ਖੜਗ ਭੀ ਅਰਪਨ ਹੁੰਦੀ ਸੀ। ਇਸ ਕਰਕੇ ਖਾਲਸੇ ਨੇ ਜਾਤਾ ਕਿ ਖੜਗ ਖਾਲਸੇ ਦਾ ਹੱਕ ਹੈ, ਇਹ ਜੇ ਜਥੇਦਾਰ ਥਾਪਣਾ ਹੈ ਤਾਂ ਤੀਰ ਇਸ ਨੂੰ ਦਿਓ, ਖੜਗ ਲੈਕੇ ਕਦੇ ਦਾਅਵੇਦਾਰ ਗੱਦੀ ਦਾ ਨਾ ਹੋ ਜਾਵੇ। ਸਤਿਗੁਰ ਗੱਦੀ ਦੇਣ ਨਹੀਂ ਸਨ ਲੱਗੇ ਪਰ ਖਾਲਸੇ ਦਾ ਇਹ ਭਾਵ ਸਮਝਕੇ ਸਤਿਗੁਰਾਂ ਨੇ ਬੰਦੇ ਨੂੰ ਤੀਰ ਦਿੱਤੇ। ਖੜਗ ਖਾਲਸੇ ਜੋਗੀ ਹੀ ਰਹੀ ਜੋ ਗੁਰੂ ਦੀ ਨਿਸ਼ਾਨੀ ਸੀ। ਖਾਲਸਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਗੁਰੂ ਥਾਪਿਆ, ਇਸੇ ਕਰਕੇ ਪੁਰਾਤਨ ਸਮਿਆਂ ਤੋਂ ਜਦ ਸੂਰਮੇ ਸਿੱਖ ਦੀਵਾਨ ਵਿਚ ਆਉਂਦੇ ਹਨ ਤਦ ਖੜਗ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਧਰ ਦਿੰਦੇ ਹਨ, ਜਿਸ ਦਾ ਭਾਵ ਇਹ ਹੁੰਦਾ ਹੈ ਕਿ ਖਾਲਸਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਰਨ ਹੈ ਤੇ ਆਪ ਦੀ ਤਾਬਿਆ ਗੁਰੂ ਹੈ।

ਇਸ ਵੇਲੇ ਸਤਿਗੁਰਾਂ ਨੇ ਜੋ ਲਫਜ਼ ਕਹੇ ਹਨ ਨਿਰਮੰਸੇ ਕਰ ਦਿੰਦੇ ਹਨ ਕਿ ਬੰਦੇ ਨੂੰ ਆਪ ਨੇ ਆਪਣਾ ਕਰਿੰਦਾ ਥਾਪਿਆ ਹੈ, ਭਾਵ ਰਾਜਸੀ (ਪੁਲੀਟੀਕਲ) ਕੰਮ ਕਰਨ ਦਾ ਕੇਵਲ ਅਗੁਵਾਨੀ ਯਾ ਜਥੇਦਾਰ ਅਤੇ ਪੂੰਜ ਪਦ ਖਾਲਸੇ ਨੂੰ ਦਿੱਤਾ ਹੈ। ਸੋ ਗੱਦੀ ਨਸ਼ੀਨ ਤਾਂ ਗੁਰੂ ਖਾਲਸਾ ਹੈ ਤੇ ਜੰਗੀ ਕੰਮ ਕਰਨ ਵਾਲਾ ਗੁਰੂ ਕਾ ਕਾਰਿੰਦਾ ਬੰਦਾ ਹੈ। ਇਸ ਗੱਲ ਦੇ ਪੂਰਨ ਲਈ ਸਤਿਗੁਰਾਂ ਨੇ ਬਾਬਾ ਬਿਨੋਦ ਸਿੰਘ, ਬਾਬਾ ਕਾਹਨ ਸਿੰਘ ਤੇ ਭਾਈ ਬਾਜ ਸਿੰਘ ਤਿੰਨ ਸਿੰਘ ਨਾਲ ਦਿੱਤੇ, ਜੋਗਾ ਬੰਦੇ ਨੂੰ ਕੁਝ ਜਥੇਦਾਰ ਭੀ ਨਹੀਂ ਥਾਪਿਆ। ਜਥੇਦਾਰ ਇਕ ਸਿਖ ਦਾਨਿਆਂ ਤੇ ਵਡਕਿਆਂ ਦੀ ਸਭਾ ਦੇ ਮਾਤਹਿਤ ਰੱਖਿਆ, ਜਿਵੇਂ ਅੱਜ ਕੱਲ 'ਗਵਰਨਰ ਇਨ ਕੌਂਸਲ' ਹੁੰਦਾ ਹੈ। ਭੰਗੂ ਰਤਨ ਸਿੰਘ ਜੀ ਇਹ ਵੀ ਲਿਖਦੇ ਹਨ ਕਿ ਤੁਰਨ ਵੇਲੇ ਖਾਲਸੇ ਨੇ ਕਿਹਾ ਕਿ 'ਜੋ ਓਦਾ ਪਤਸ਼ਾਹੀ ਚਾਹੈ। ਤਬ ਹਮ ਨ ਇਨਕੇ ਨਾਲ ਰਾਹੈ।' ਤਦ ਸਤਿਗੁਰਾਂ ਨੇ ਬੰਦੇ ਨੂੰ ਕਿਹਾ ਕਿ 'ਜੋ ਤੂੰ ਸਿੰਘਨ ਖੁਸ਼ ਰਖੇਂ ਤੋ ਰਹੈਂ ਸਦਾ ਤੂੰ ਸੁੱਖ। ਜੋ ਤੂੰ ਸਿੰਘਨ ਦੁਖ ਦਿਵੈਂ ਤੋ ਤੂੰ ਪਾਵੈਂ ਦੁੱਖ।' ਬੰਦੇ ਨੇ ਇਹ ਗੱਲ ਮੰਨੀ। ਇਸ ਤੋਂ ਸਾਬਤ ਹੋਇਆ ਕਿ ਬੰਦਾ ਮੁਖੀਆ ਤੇ ਆਗੂ ਥਾਪਿਆ ਸੀ। ਖੁਦਮੁਖਤਜਾਰ ਨਹੀਂ, ਖਾਲਸੇ ਦੀ ਪੰਚਾਇਤ ਦੇ ਵਿਚ ਉਹ ਪੰਚ ਸੀ। ਜਦ ਬੰਦੇ ਰਿਧ ਸਿਧ ਮੰਗੀ ਤਾਂ ਗੁਰੂ ਜੀ ਨੇ ਕਿਹਾ 'ਪੰਚ ਸਿੰਘ ਲੈਕੇ ਤੂੰ ਸਾਥ। ਕਰ ਅਰਦਾਸ ਪੂਰੀ ਹੋਇ ਆਸ'।

ਗੁ: ਪ੍ਰ: ਸੂ: ਵਿਚ ਨਾਲਦੇ ਸਿੰਘਾਂ ਦੇ ਤੇ ਨਾਮ ਹਨ, ਪਰ ਪਤਾ ਚਲਦਾ ਹੈ ਕਿ ਬੰਦੇ ਨੂੰ ਸਲਾਹ ਦੇਣ ਵਾਲੇ ਪੰਜ ਸਿੰਘ ਸਨ। ਹੋਰਨਾਂ ਦੇਹਾਂ ਦੇ ਨਾਮ ਬਿਜੈ ਸਿੰਘ ਤੇ ਰਾਮ ਸਿੰਘ ਤਵਾ: ਖਾ: ਨੇ ਲਿਖੇ ਹਨ ਪਰ ਭੰਗੂ ਜੀ ਨੇ, ਜੋ ਪੁਰਾਤਨ ਹਨ, ਲਿਖਿਆ ਹੈ ਕਿ ਬੰਦੇ ਦੇ ਨਾਲ ਮਾਝੇ ਦੇ ਸਿੰਘ ਰਲਾਏ, ਤੇ ਅੱਗੇ ਨਾਮ ਦਿੱਤੇ ਹਨ, ਬਾਬਾ ਬਿਨੋਦ ਸਿੰਘ, ਬਾਬਾ ਕਾਹਨ ਸਿਘ, ਦਇਆ ਸਿੰਘ, ਰਣ ਸਿੰਘ, ਬਾਜ ਸਿੰਘ ਤੇ ਫਤਹ ਸਿੰਘ। ਉਨ੍ਹਾਂ ਨੇ ਲਿਖਿਆ ਹੈ:—

[ਬਾਕੀ ਟੂਕ ਅਗਲੇ ਪੰਨੇ ਵੇ ਹੈ]

ਕਿਸੂ ਤੇ ਟਾਰੋ ॥ ੯ ॥ ਇਹੁ ਚਿੰਤਾ ਤੁਮ ਦੇਹੁ ਮਿਟਾਈ। ਰਾਜ ਤੇਜ ਤੁਮ ਤੇ ਨਹਿੰ ਜਾਈ। ਹਰਖ ਧਰਹੁ ਚਿਤ ਚਾਹਤਿ ਜੈਸੇ। ਬੰਦੇ ਕੋ ਬਖਸ਼ਹਿੰ ਸਰ ਤੈਸੇ' ॥੯॥ ਇਮ ਕਹਿ ਗਹੇ ਖੜਗ ਕੋ ਧਾਰਾ। ਸਿੰਘਨਿ ਕੋ ਸਤਿਕਾਰਿ ਬਿਠਾਰਾ। ਬਿਚ ਨਿਖੰਗ ਤੇ ਪਾਂਚਹੁੰ ਤੀਰ। ਦੇਤਿ ਭਏ ਬੰਦੇ ਕੋ ਤੀਰ ॥੧੦॥ ਸ਼੍ਰੀ ਮੁਖ ਕਹਯੋ 'ਜਤੀ ਰਹਿੰ ਜਾਵਤਿ। ਰਹੈ ਤੇਜ ਤੋਰੋ ਵਧਿ ਤਾਵਤਿ। ਬ੍ਰਹਮਚਰਜ ਤੇ ਮੁਖ ਨਹਿੰ ਮੋਰੈ। ਬ੍ਰਹਮਚਰਜ ਤੇ ਰਿਪੁ ਨਹਿੰ ਅਰੈ ॥੧੧॥ ਬ੍ਰਹਮਚਰਜ ਤੇ ਤੇਜ ਸਵਾਧਾ। ਬ੍ਰਹਮਚਰਜ ਤੇ ਸਭਿ ਕਿਛ ਪਾਧਾ। ਬੰਦਾ ਭਯੋ ਜਿ ਬੰਦੀ ਬਨਾਹੈਂ[1]। ਤਬਿ ਇਨ ਸਰਨਿ[2] ਤੇਜ ਘਟ ਜਾਹੈ ॥੧੨॥ ਜਮਨਾ ਪਾਰ ਜਾਇ ਸਭਿ ਠੌਰਾ। ਹਨਹੁ ਦੁਸ਼ਟ ਘਾਲਹੁ ਬਡ ਰੌਰਾ। ਪਰੈ ਬੁੜੀਏ[3] ਥੇ ਕੁਡ ਜਾਇ। ਥਿਰਹੁ ਹੈਰਿ ਕੋ ਊਚੀ ਥਾਇੰ ॥ ੧੩ ॥ ਪਠਹਿੰ ਹੁਕਮਨਾਮਾ ਹਮ ਪਾਛੈ। ਮਿਲਹਿੰ ਸਿੰਘ ਪੰਚਹੁੰ ਜਬਿ ਆਛੈ। ਤਬਿ ਲੂਟਨ ਲਾਗਹੁ ਸਭਿ ਦੇਸ਼ਾ। ਹਤਹੁ ਜਿ ਲਰਨੇ ਆਇ ਵਿਸ਼ੇਸ਼ਾ* ॥੧੪॥ ਪ੍ਰਥਮ ਦੌਰਿ ਜਿਸ ਠੌਰ ਸਢੌਰਾ। ਕਰਹੁ ਕਤਲ ਘਾਲਹੁ ਬਡ ਰੌਰਾ। ਪੁਨ ਤੁਰਕਨ ਕੋ ਪੁਰਿ ਸਭਿ ਮਾਰੋ। ਲੂਟਿ ਕੂਟਿ ਕਰਿ ਦੁਸ਼ਟ ਸੰਘਾਰੋ ॥ ੧੫ ॥ ਜਬਿ ਦਲ ਵਧਹਿ ਸਿਰ੍ਹੰਦ ਸਿਧਾਰਹੁ। ਤਹਾਂ ਵਜ਼ੀਦ ਖਾਨ ਸਿਰਦਾਰਹੁ। ਸਾਹਿਬਜ਼ਾਦੇ ਜਿਨ ਮਰਵਾਏ। ਲਰਤਿ ਆਪ ਲਿਹੁ ਤਿਸ ਕੋ ਘਾਏ ॥੧੬॥ ਨਿਜ ਕਰ ਤੇ ਸਿਰ ਛੇਦਨਿ ਕਰੋ। ਪੁਰਿ ਸਿਰ੍ਹੰਦ ਬਿਧ੍ਵੰਸ ਪ੍ਰਹਰੋ[4]। ਸਾਧੁ ਮੂਲਾ ਹੈ ਜਿਸ ਨਾਮ। ਬਸੈ, ਨ ਲੂਟਹੁ, ਨਗਰ ਸੁਨਾਮ[5] ॥ ੧੭ ॥ ਅਪਰ ਦੇਸ਼ ਮਹਿੰ ਘਾਲਹੁ ਰੌਰਾ। ਲੂਟਿ ਕੂਟਿ ਲੀਜੈ ਸਭਿ ਠੌਰਾ। ਪੁਨਹਿ ਪਹਾਰਨਿ ਬਿਖੈ ਪ੍ਰਵੇਸ਼ਹੁ। ਰਾਜੇ ਰਾਣ ਰਾਵ ਬਿਸ਼ੇਸ਼ਹੁ ॥ ੧੮ ॥ ਗਨ ਮੀਏਂ ਬਿਧ੍ਵੰ-

[1]ਬੰਦਾ ਹੋਕੇ ਜੋ ਬਾਂਦੀ (ਇਸਤ੍ਰੀ) ਵਿਆਹੇਗਾ। [2]ਇਨ੍ਹਾਂ ਤੀਰਾਂ ਦਾ। [3]ਬੁੜੀਏ ਪਿੰਡ ਤੋਂ ਪਰੇ। [4]ਮਾਰਕੇ ਨਾਸ਼ ਕਰੋ। [5]ਸੁਨਾਮ ਨਗਰ ਜੋ ਰਿਆਸਤ ਪਟਿਆਲਾ ਵਿਚ ਹੈ।

*ਭੰਗੂ ਜੀ ਨੇ ਇਸ ਵੇਲੇ ਦੀ ਆਗਿਆ ਇਹ ਦੱਸੀ ਹੈ ਕਿ 'ਦੋਖੀਆਂ ਨੂੰ ਦੰਡ ਦੇਣਾ।' ਸਭ ਦੇਸ਼ ਲੁੱਟਣ ਦਾ ਹੁਕਮ ਨਹੀਂ ਦੱਸਿਆ ਨੇ।

[ਪਿਛਲੇ ਪੰਨੇ ਦੀ ਬਾਕੀ ਟੁਕੜਾ]

'ਤਬ ਸਤਿਗੁਰ ਸਿੰਘ ਮਝੈਲ ਰਲਾਏ। ਬਾਬੇ ਬਿਨੋਦ ਸਿੰਘ ਔ ਕਾਹਨ ਸਿੰਘ ਚੜ੍ਹਾਏ। ਦਯਾ ਸਿੰਘ ਔ ਰਣ ਸਿੰਘ ਭਲੇ। ਭਏ ਹਜੂਰ ਭੁਜੰਗੀ ਸੰਗ ਬੰਦੇ ਘਲੇ ॥ ੨੨ ॥ ਔ ਬਾਜ ਸਿੰਘ ਥਲਮੀਰ ਪੁਰ ਪੱਟੀ ਵਾਰੇ। ਸਤਿਗੁਰ ਕਰ ਦਏ ਸੰਗ ਭਾਈ ਚਾਰੇ। ਔਰ ਚੜ੍ਹਾਏ ਸਿੰਘ ਬਡ ਸਿਦਕ ਬਾਰੇ। ਰਹਿਤ ਹਜੂਰ ਥੇ ਗੁਰੂ ਪਿਆਰੇ॥੨੩॥' ਤੇ ਨਾਲ ਲਿਖਦੇ ਹਨ ਕਿ ਮਝੈਲ ਸਿੰਘਾਂ ਵਲ ਖਤ ਲਿਖ ਦਿੱਤੇ ਕਿ ਖਤ ਵੇਖਦ ਸਾਰ ਬੰਦੇ ਪਾਸ ਆ ਜਾਓ। ਤਦਾਂ ਖਾਂ: ਦੇ ਬੰਦੇ ਦੇ ਨਾਲ ਆਏ ੨੫ ਸਿੰਘ ਦੱਸੇ ਹਨ, ਜਿਨ੍ਹਾਂ ਵਿੱਚੋਂ ਪੰਜ ਮੁਖੀਏ ਕੀਤੇ ਬੰਦੇ ਦੇ ਸਲਾਹਕਾਰ।

ਸਨ ਕਰਿਕੈ । ਸਭਿ ਧਾਰਨ[1] ਕੇ ਬਿਖੈ ਬਿਚਰਿਕੈ । ਖੋਜਿ ਖੋਜਿ ਦ੍ਰੋਹੀ ਗੁਰ ਘਰ ਕੇ । ਅੰਤਕ ਧਾਮ ਪਠਾਵਨਿ ਕਰਿਕੈ ॥ ੧੯ ॥ ਲਿਹੁ ਬਦਲਾ ਜਿਮ ਜਾਨਹਿ ਦੇਸ਼ਜਹਿ ਕਹਿ ਧੂੰਮ ਮਚਾਇ ਵਿਸ਼ੇਸ਼ । ਬੁੱਧੂ ਸ਼ਾਹ ਅਧਿਕ ਦਰ-ਵੇਸ਼ । ਹਮ ਸੋਂ ਮੇਲ ਕਰਨੋ ਸ਼ੁਭ ਵੇਸ਼ ॥ ੨੦ ॥ ਬਸਾਤ ਹੁਤੋ ਬਿਚ ਸ਼ਹਿਰ ਸਵੈਰੇ । ਮਿਲਨੋ ਪਾਂਵਟਾ ਮਹਿੰ ਰਣ ਠੈਰੇ । ਨਰ ਗਨ ਲੇ ਕਰਿ ਲਰਨੋ ਘਨੇਰੇ । ਬਿਜੈ ਲਈ ਰਿਪੁ ਹਤੇ ਬਡੇਰੇ ॥੨੧॥ ਤਿਸ ਕੇ ਸਾਥ ਬਾਦ ਕਰਿ ਭਾਰੇ[2] । ਤੁਰਕੇਸ਼ੁਰ ਕੇ ਨਿਕਟ ਉਚਾਰੇ । ਸਹਤ ਮੁਰੀਦ ਕਤਲ ਕਰਿ-ਵਾਯੋ । ਇਕ ਲਰਕਾ ਬਚਿ ਅਨਤ ਸਿਧਾਯੋ ॥ ੨੨ ॥ ਇਸ ਕਾਰਨ ਤੇ ਸ਼ਹਿਰ ਸਵੈਰੇ।ਨਰ ਬਹੁ ਖੋਟੇ ਦੁਰਮਤਿ ਬੋਰੇ। ਪ੍ਰਥਮ ਬਿਨਾਸ਼ ਕਰਹੁ ਤਿਨ ਕੇਰਾ । ਪੁਨ ਲੇ ਕਰਿ ਦਲ ਚਲਹੁ ਅਗੇਰਾ[3] ॥ ੨੩ ॥ ਸੀਖਨਾ ਸਕਲ ਸੁਨੀ ਜਬਿ ਬੰਦੇ । ਬੂਝਨਿ ਲਗਨੋ ਜੁਗਮ ਕਰ ਬੰਦੇ । ਜਾਇ ਤਹਾਂ ਏਕਲ ਕਮ ਕਰਿਹੈਂ । ਲਾਖਹੁ ਸੰਗ ਜੰਗ ਕਿਮ ਭਿਰਿਹੈਂ ? ॥੨੪॥ ਜਿਮ ਪਲਟਾ ਲੈ ਹੌਂ ਰਿਪੁ ਘਾਇ । ਜਥਾ ਲਾਜ ਮਮ ਜਗੁ ਰਹਿ ਜਾਇ । ਕਰਨਿ ਉਚਿਤ ਪ੍ਰਭੁ ਇਸ ਬਿਧਿ ਕਾਜ । ਪ੍ਰਗਟੈ ਨਾਮ ਗ਼ਰੀਬ ਨਿਵਾਜ' ॥ ੨੫ ॥ ਸੁਨਿ-ਗੁਰ ਭਨਨੋ 'ਸੈਨ ਭੰਡਾਰਾ । ਹੋਨਿ ਅਕਾਲੀ ਲਾਖ ਹਜ਼ਾਰਾਂ[4] । ਸੋ ਦੇ ਕਰਿ ਕੀਨੇ ਅਨੁਸਾਰੀ । ਹੋਹਿ ਸੰਗ ਤੁਮ ਲਸ਼ਕਰ ਭਾਰੀ ॥ ੨੬ ॥ ਜੇ ਪ੍ਰਤੀਤ ਨਹਿੰ ਮੂੰਦਹੁ ਨੈਨੰ । ਲਿਹੁ ਬਿਲੋਕਿ ਚਿਤ ਮਹਿੰ ਧਰਿ ਚੈਨੰ' । ਸੁਨਤਿ ਬਿਲੋਚਨ ਮੂੰਦੇ ਜਬੈ।ਦਿਖੇ ਗਗਨ ਮਹਿੰ ਲਾਖਹੁ ਤਬੈ ॥੨੭॥ਪੰਥ ਅਨੇਕ ਆਹਿੰ, ਨਹਿੰ ਪਾਰਾ । ਭਈ ਭੀਰ ਦਲ ਸਿੰਘਨਿ ਭਾਰਾ।ਤੁਪਕ ਧਨੁਖ ਸਰ ਧਾਰਨ ਹਾਰੇ। ਰਿਪੁ ਹਤਿਬੇ ਰਣ ਬਿਖੈ ਕਰਾਰੇ ॥੨੮॥ ਪ੍ਰਭੁ ਕੀ ਪ੍ਰਭੁਤਾ ਪਿਖੀ ਬਿਸਾਲਾ । ਪਰਨੋ ਚਰਨ ਪਰ ਧਰਿ ਕਰਿ ਭਾਲਾ । 'ਅਪਨੋ ਮਤਿ ਚਲਾਇਹੌਂ ਜਬੈ । ਪੰਥ ਆਪ ਕੋ ਬਿਗਰੈ ਤਬੈ ॥੨੯॥ ਕੌਨ ਜੁਗਤਿ ਮਹਿੰ ਰਹੌਂ ਬਤਾਵਹੁ। ਮਿਲਨ ਖਾਲਸਾ ਜਿਮ ਫੁਰਮਾਵਹੁ*' । ਸ਼੍ਰੀ ਗੁਰ ਉਚਰਨੋ

[1]ਪਹਾੜਾਂ ਦੀਆਂ ਧਾਰਾਂ ।[2](ਸਵੈਰੇ ਦੇ ਕਾਜ਼ੀਆਂ ਤੇ ਖੋਟੇ ਲੋਕਾਂ ਨੇ) ਉਸ (ਬੁਧੂ ਸ਼ਾਹ) ਨਾਲ ਭਾਰੇ ਝਗੜੇ ਕਰਕੇ"""""। [3]ਗੁਪਤ ਸੂਰਮਿਆਂ ਤੋਂ ਮੁਰਾਦ ਹੈ ।

*ਕਵੀ ਜੀ ਸੋ ਸਾਖੀ ਦਾ ਅਨੁਵਾਦ ਯਾ ਉਸਦਾ ਉਤਾਰਾ ਕਰ ਰਹੇ ਹਨ । ਏਥੇ ਆਪ ਉਸਦੀ ਇਕ ਸਤਰ ਦਾ ਚਾਰ ਸਤਰਾਂ ਵਿਚ ਤਰਜਮਾ ਕਰਦੇ ਹਨ, ਜੋ ਇਕ ਖਿੱਚ ਹੈ । ਅਸਲ ਪਾਠ ਐਉਂ ਹੈ, ਜਦੋਂ ਗੁਪਤ ਸੋਨਾ ਬੰਦਾ ਦੇਖ ਚੁਕਾ ਤਾਂ:-'ਚਰਨ ਪਰਾ ਦਿਖ

(ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ)

'ਪੰਥ ਹਮਾਰਾ। ਕਿਸ ਪੂਕਾਰ ਨਹਿੰ ਬਿਗਰਨਹਾਰਾ ॥੩੦॥ [1]ਜੇ ਤੁਧ ਸਾਥ ਖਾਲਸਾ ਖਾਲਸ। ਬਖਸ਼ੀ ਖੁਸ਼ੀ ਹਮਹੁੰ ਇਹ ਲਾਲਸ[1]। ਆਪਾ ਜਬਹਿ ਤੋਹਿ ਨਹਿੰ ਹੁਵਾ। ਜਗ ਮਹਿੰ ਤੋਹ ਸਮਾਨ ਨ ਦੂਵਾ ॥੩੧॥ ਜੇ ਲੰਗੋਟ-ਬੰਦ[2] ਨਹਿੰ ਰਹੈ। ਸਿੰਘਨਿ ਸੰਗ ਦੈਸ਼ਤਾ ਲਹੈਂ। ਜਿਮ ਕੰਚਨ ਬਹੁ ਪਰੈ ਕੁਠਾਲੀ। ਗਲਹਿ ਅਗਨਿ ਤੇ ਤਾਉ ਉਤਾਲੀ ॥੩੨॥ ਤਥਾ ਦਸ਼ਾ ਤੇਰੀ ਹੈ ਜੈ ਹੈ। ਪੂਭੁਤਾ ਪਾਇ ਜਬਹਿ ਗਰਬੈ ਹੈਂ। ਦੁਇ ਸਾਹਿਬਜ਼ਾਦੇ ਬਲਵੰਤੇ। ਇਕ ਤੇਹਣ ਭੱਲਾ ਬੁਧਵੰਤੇ ॥੩੩॥ ਤੇਰੇ ਸੰਗ ਕਰੈ ਰਖਵਾਰੇ। ਜਹਿੰ ਤਹਿੰ ਰੱਛਨਾ ਕਰਹਿੰ ਉਦਾਰੇ। ਉਪਜਹਿੰ ਉਰ ਬਿਕਾਰ ਬਰਜੈ ਹੈਂ[3]। ਰਣ ਮਹਿੰ ਸ਼ੱਤ੍ਰੂਨਿ ਤੇ ਰਖਿ ਲੈਹੈਂ ॥ ੩੪ ॥ ਸਾਵਧਾਨ ਹੋਵਹੁ ਧਰਿ ਧੀਰਾ। ਲਿਹੁ ਪਲੱਟਾ ਸਾਂਭਹੁ ਪੰਚ ਭੀਰਾ। ਬਾਬਾ ਇਹ ਬਿਨੋਦ ਸਿੰਘ ਭਾਰੀ। ਤਿਨ ਸੁਤ ਕਾਹਨ ਸਿੰਘ ਬਲ ਧਾਰੀ ॥ ੩੫ ॥ ਬਾਜ ਸਿੰਘ ਭੀਸਰ ਹੁਇ ਸੰਗ। ਹਮ ਕਰ ਤੇ ਅੰਮ੍ਰਿਤ ਲੇ ਅੰਗ[4]। ਰਿਦੇ ਸ਼ੁੱਧ ਘਾਲਹਿੰ ਘਮਸਾਨਾ। ਤੁਮ

---

[1]ਤੇ ਤੇਰੇ ਨਾਲ ਖਾਲਸਾ ਮਿੱਤ੍ਰ ਹੋਇਗਾ ਤਦ ਅਸੀਂ ਖੁਸ਼ੀ ਬਖਸ਼ੀ ਹੈ ਕਿ ਤੇਰੀਆਂ ਲਾਲਸਾਂ ਪੂਰਨ ਹੋਣਗੀਆਂ। ਸੋ ਸਾਖੀ ਦਾ ਪਾਠ ਹੈ:—'ਜੇ ਤੋ ਕੋ ਖਾਲਸਾ ਸਾਲਸ। ਤਬ ਹਮ ਖੁਸ਼ੀ ਬਖਸ਼ੀ ਸਭ ਲਾਲਸ'। [2]ਜਤੀ, ਭਾਵ ਅਵਿਵਾਹਤ। [3]ਤੈਨੂੰ ਰੋਕਣਗੇ ਜਦ ਤੇਰੇ ਦਿਲ ਵਿੱਚ ਵਿਕਾਰ ਉਪਜੇਗਾ। [4]ਸਾਡੇ ਹੱਥੋਂ ਅੰਮ੍ਰਿਤ ਲੈਕੇ ਅੰਗੀਕਾਰ ਕੀਤਾ ਹੈ। [ਸੰਸ:, ਅੰਗ= ਅੰਗੀਕਾਰ ਦਾ ਸੰਖੇਪ। (ਅ) ਹਾਂ, ਠੀਕ, (ਏ) ਪਿਆਰੇ !]।

[1]ਭਾਈ [ਪਿਛਲੇ ਪੰਨੇ ਦੀ ਬਾਕੀ ਟੂਕ]

ਪੂਛਨ ਲਾਗਾ। ਕੌਸੀ ਜੁਗਤ ਬਤਾਵਹੁ ਰਾਗਾ।' ਕਵੀ ਜੀ ਉਪਰਲੇ ੨੮, ੨੯ ਅੰਕ ਵਿਚ ਇਨ੍ਹਾਂ ਤੁਕਾਂ ਦਾ ਅਰਥ ਕਰਦੇ ਹਨ। ਪਰ ਮੂਲ ਵਿਚ ਦਾ ਲੇਖ ਏਨੀ ਗਲ ਦੱਸਦਾ ਹੈ ਕਿ 'ਕੌਸੀ ਜੁਗਤ ਬਤਾਵਹੁ ਰਾਗਾ'। (ਹੇ ਗੁਰੂ ਜੀ) ਉਹ ਕੇਹੀ ਜੁਗਤ ਹੈ ਕਿ (ਮੈਂ ਖਾਲਸੇ ਨਾਲ) ਪਿਆਰ ਵਿਚ ਰਹਾਂ। ਇਸ ਲਈ ਅੰਕ ੨੮,੨੯ ਦੀਆਂ ਚਾਰ ਸਤਰਾਂ ਦਾ ਅਰਥ ਕੇਵਲ ਇੰਨਾਂ ਹੀ ਸਮਝਣਾ ਚਾਹੀਏ ਤੇ ਵਿਸ਼ੇਸ਼ ਨਿਰਾਰਥਕ ਸਮਝਣਾ ਚਾਹੀਏ। ਹੋ ਸਕਦਾ ਹੈ ਕਿ ਇਹ ਅੰਕ ਆਖੇਪਕ ਹੋਵੇ। ਫਿਰ ਅਗਲੇ ਜਵਾਬ ਵਿਚ ਭੀ ਜੋ ਗੁਰੂ ਜੀ ਨੇ ਦਿੱਤਾ ਹੈ, ਸੋ ਸਾਖੀ ਵਿਚ ਪੰਥ ਦੇ ਵਿਗੜਨ ਦਾ ਜ਼ਿਕਰ ਨਹੀਂ। ਓਥੇ ਬੰਦੇ ਦੇ ਉਪ੍ਰੋਕਤ ਪ੍ਰਸ਼ਨ ਦੇ ਜਵਾਬ ਵਿਚ ਗੁਰੂ ਜੀ ਫੁਰਮਾਉਂਦੇ ਹਨ:—'ਬਹੁਤ ਕਹੀ ਗੁਰ ਸਿੱਖਨ ਰਾਖੇ। ਤੁਰਕਨ ਖੇਦ ਮਾਰ ਕਰ ਨਾਖੇ। ਸੁਨ ਬੰਦੇ ! ਤੁਮ ਖਾਲਸਾ ਪੰਥ। ਮਿਲੇ ਖਾਲਸਾ ਪਾਹੁਲ ਸੰਥ। ਜੇ ਤੋ ਕੋ ਖਾਲਸਾ ਸਾਲਸ। ਤਬ ਹਮ ਖੁਸ਼ੀ ਬਖਸ਼ੀ ਸਭ ਲਾਲਸ। ਆਪਾ ਜਬ ਹੀ ਤੋਹਿ ਨ ਦੂਆ। ਤੇਜ ਸਮਾਨ ਹੋਇ ਨਾ ਬੀਆ'। ਇਸ ਵਿਚ ਅਪਣੇ ਮਤ ਚਲਾਉਣ ਦਾ ਕੋਈ ਜ਼ਿਕਰ ਨਹੀਂ।

ਸਹਾਇਤਾ ਕਰਹਿ ਮਹਾਨਾ*' ॥ ੩੬ ॥ ਸੁਨਿ ਬੰਦਾ ਮਨ ਭਯੋ ਅਨੰਦ।

*ਬੰਦੇ ਦੇ ਅੰਮ੍ਰਿਤ ਛਕਣ ਦਾ ਏਹੋ ਸਪਸ਼ਟ ਜ਼ਿਕਰ ਨਹੀਂ ਹੈ ਪਰ ਸਾਰੀ ਗੱਲ ਬਾਤ ਇਹ ਦੱਸ ਰਹੀ ਹੈ ਕਿ ਓਹ ਪੂਰਨ ਗੁਰ ਸਿੱਖ ਹੋ ਗਿਆ ਹੈ ਤੇ ਨਿਜ ਨੂੰ ਗੁਰੂ ਕਾ ਬੰਦਾ ਸ੍ਵੀਕਾਰ ਕਰ ਚੁਕਾ ਹੈ। ਉਸ ਵੇਲੇ ਪੰਥ ਵਿਚ 'ਸਿੰਘ' ਸਜੇ ਬਿਨਾਂ ਮੁਖੀਆ ਹੋਣਾ ਕਠਨ ਸੀ। ਜਦੋਂ ਭੱਲੇ, ਦਾਨੇ ਤੇ ਦਿਆਲਦਾਸ ਦੀਆਂ ਸਾਖੀਆਂ ਪੜ੍ਹੀਏ ਤੇ ਮਾਲਵੇ ਵਿਚ ਅੰਮ੍ਰਿਤ ਪ੍ਰਚਾਰ ਦੇ ਹੋਰ ਹਾਲ ਵਾਚੀਏ ਤਾਂ ਅਗ਼ਾਲਬ ਨਹੀਂ ਭਾਸਦਾ ਕਿ ਬੰਦੇ ਨੂੰ ਸਿੰਘ ਨਾ ਸਾਜਿਆ ਹੋਵੇ। ਜੇ ਇਸ ਵਿਸ਼ੇ ਤੇ ਹੋਰ ਖੋਜ ਕਰੀਏ ਤਾਂ ਅਜੇ ਹੋਰ ਕੁਛ ਲੱਭਣਾ ਮੁਮਕਿਨ ਹੈ, ਪਰ ਜੋ ਹੁਣ ਤਕ ਦੇ ਸਾਨੂੰ ਮਿਲੇ ਪੁਸਤਕ ਹਨ ਉਨ੍ਹਾਂ ਵਿਚੋਂ ਖੋਜ ਇਸ ਪ੍ਰਕਾਰ ਚਲਦੀ ਹੈ:—

੧. ਚੌਨੀ ਸੈ ਪੰਜ ਦੇ ਲਿਖੇ ਸੈ ਸਾਖੀ ਦੇ ਨੁਸਖਿਆਂ ਵਿਚ ਗੁਰੂ ਜੀ ਆਖਦੇ ਹਨ:—

'ਸੁਨ ਬੰਦੇ ਤੁਮ ਖਾਲਸਾ ਪੰਥ। ਮਿਲੇ ਖਾਲਿਸਾ ਪਾਹਿਲ ਮੰਥ' ॥ ੩੨ ॥

ਹੇ ਬੰਦੇ! ਖਾਲਿਸਾ ਪੰਥ ਨਾਲ ਤੁਸੀਂ ਖਾਲਿਸਾ ਦੀ ਪਾਹੁਲ ਦੀ ਸਾਂਝ ਨਾਲ ਮਿਲੇ ਹੋ।

੨. ਰਤਨ ਸਿੰਘ ਜੀ ਭੰਗੂ ਆਪਣੇ ਪੰਥ ਪ੍ਰਕਾਸ਼ ਵਿਚ (ਜੋ ਬੜਾ ਮੁਸਤਨਿਦ ਮੰਨਿਆ ਜਾਂਦਾ ਹੈ) ਲਿਖਦੇ ਹਨ:—

ਤਬ ਉਨ ਕਹਿਓ 'ਮੈਂ ਬੰਦਾ ਤੇਰਾ। ਮੈਂ ਤੋਹਿ ਸਿੱਖ ਗੁਰੂ ਤੂੰ ਮੋਰਾ'।

ਫੇਰ ਗੁਰੂਜੀ ਉਸਨੂੰ ਸਿੱਖੀਦੀਆਂ ਕਠਨਾਈਆਂ ਦੱਸਦੇ ਹਨ ਤੇ ਭੰਗੂ ਜੀ ਲਿਖਦੇ ਹਨ ਕਿ:—

'ਜੋ ਆਖੀ ਸਤਿਗੁਰ ਉਸੇ ਸੋ ਉਨ ਲੀਨੀ ਮਾਨ। ਧਰਜੋ ਸੁ ਬੰਦਾ ਨਾਮ ਤਿਸ
ਤਿਨ ਕਰ ਲੀਓ ਪ੍ਰਮਾਨ।'

ਫਿਰ ਇਕ ਥਾਂ ਆਪ ਲਿਖਦੇ ਹਨ:—

'ਹਮਨੇ ਖਾਲਿਸੇ ਤੂੰ ਭੀ ਰਲਾਯਾ। ਤੈਂ ਭੀ ਖਾਲਸਿਓਂ ਵੰਡਾ ਪਾਯਾ।'

ਜਦੋਂ ਬੰਦਾ ਪੰਜਾਬ ਨੂੰ ਜਾ ਰਿਹਾ ਸੀ ਤਾਂ ਉਸਦੀ ਨਿੱਤ ਕ੍ਰਿਆ ਇਹ ਦੱਸਦੇ ਹਨ:—

'ਦੀਦਾ ਖਾਲਿਸੇ ਦੀਵਾਨ ਲਗਾਵੈ। ਅਕਾਲ ਉਸਤਤ ਵਾਰ ਚੰਡੀ ਪੜ੍ਹਾਵੈ।
ਅਕਾਲ ਅਕਾਲ ਕਾ ਜਾਪ ਜਪਾਵੈ। ਵਾਹਿਗੁਰੂ ਵਾਹਿਗੁਰੂ ਸਦਾ ਮੁਖ
ਗਾਵੈ' ॥ ੫ ॥ ਪੁਨਾ:—'ਜੋਕਰ ਕੋਈ ਦੁਖੀਆ ਆਵੈ। ਕਰ ਅਰਦਾਸ ਤਿਸ
ਦੁਖ ਮਿਟਾਵੈ। ਵਾਹਿਗੁਰੂ ਕਾ ਜਾਪ ਜਪਾਵੈ।'

ਸੋ ਇਨ੍ਹਾਂ ਸਾਰੇ ਪ੍ਰਮਾਣਾਂ ਤੋਂ ਬੰਦਾ ਪੂਰਾ ਸਿੰਘ ਸਾਬਤ ਹੋ ਗਿਆ।

੩. ਬਾਹਰਲੀ ਉਗਾਹੀ ਲੱਭੀਏ ਤਾਂ ਉਮਦਹ-ਤੁ-ਤ੍ਵਾਰੀਖ ਵਿਚ ਕੁਛ ਸਫੇ ਉਸਦੇ ਮੁਸੱਨਫ ਨੇ ਕਿਸੇ ਹੋਰ ਮੁਅੱਰਖ ਦੇ ਹੂਬਹੂ ਛਾਪੇ ਹਨ। ਇਹ ਕਿਸੇ ਫਾਰਸੀ ਨੁਸਖੇ ਦੀ ਨਕਲ ਹੈ ਜਿਸਦਾ ਮੁਸੱਨਫ ਨੂੰ ਪਤਾ ਨਹੀਂ ਪਰ ਇਤਿਹਾਸ ਖੋਜੀ ਸ੍ਰੀ ਕਰਮ ਸਿੰਘ ਨੇ ਪਤਾ ਲਾਇਆ ਸੀ ਕਿ ਇਸ ਦੇ ਲਿਖਣ ਵਾਲਾ ਅਹਿਮਦਸ਼ਾਹ ਅਬਦਾਲੀ ਸੀ। ਸੋ ਕੁ ਬਰਸ ਉਮਦਹ-ਤੁ-ਤ੍ਵਾਰੀਖ ਦੇ ਲੇਖਕ ਨੂੰ ਲਿਖਿਆਂ ਹੋ ਗਿਆ ਹੈ। ਇਹ ਲਿੱਖਤ ਅਹਿਮਦਸ਼ਾਹ ਵਾਲੀ ਉਸ ਦੇ ਮੈਂਚੇ ਕੀਤੇ ਨੁਸਖਿਆਂ ਵਿਚ ਸੀ ਤਾਂ ਉਸ ਤੋਂ ਪਹਿਲੇ ਦੀ ਹੋਵੇਗੀ। ਇਸ ਦਾ ਲੇਖਕ ਲਿਖਦਾ ਹੈ ਕਿ ਜਦੋਂ ਬੰਦਾ ਉਨ੍ਹਾਂ ਦਾ ਆਤਮ ਬਲ ਦੇਖ ਚੁਕਾ, ਤਦੋਂ:—

(ਬਾਕੀ ਹੁਣ ਦੇਖੋ ਅਗਲੇ ਪੰਨੇ ਦੇ ਕਾਲਮ)

ਬੰਦਹਿ ਪਗ ਪੰਕਜ ਕਰ ਬੰਦਿ। 'ਤੁਮ ਸਹਾਇ ਤੇ ਕਰਹੁੰ ਬਿਨਾਸ਼ਾ।

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਆਂ ਗਾਹ ਬਰਖਾਸਤ ਵ ਬਇਜਜ਼ ਮੋਅਤਰਿਫ ਆਮਦ ਵ ਗੁਫਤ 'ਤੂ ਕੀਸਤੀ ?' ਗੁਰੂ ਗੁਫਤ 'ਆਂ ਚਿਹ ਤੂ ਮੇ ਦਾਨੀ'। ਗੁਫਤ 'ਚਿਹ ਮੇ ਦਾਨਮ ?' ਗੁਫਤ 'ਦਰ ਦਿਲੇ ਖੁਦ ਖਿਆਲ ਕੁਨ'। ਗੁਫਤ 'ਤੂ ਗੁਰੂ ਗੋਬਿੰਦ ਸਿੰਘ ਹਸਤੀ ?' ਗੁਫਤ 'ਆਰੇ'। ਗੁਫਤ 'ਬਰਾਏ ਚਿਹ ਆਮਦੀ ?' ਗੁਫਤ 'ਆਮਦਹ ਅਮ ਤਾ ਤੁਰਾ ਮੁਰੀਦੇ ਖੁਦ ਬਿਕੁਨਮ'। ਬੰਦਹ ਗੁਫਤ 'ਕਬੂਲ ਕਰਦਮ ?' ਪਸ ਹਮਾਂ ਗਾਹ ਓਰਾ ਪਾਹੁਲ ਦਾਦਹ ਸਿੰਘ ਕਰਦ।

ਤਰਜਮਾ—ਉਸ ਵੇਲੇ (ਬੰਦਹ) ਉਠਿਆ ਅਤੇ ਨਿੰਮ੍ਰਤਾ ਨਾਲ ਮੰਨ ਗਿਆ, ਤੇ ਕਿਹਾ 'ਤੂੰ ਕੌਣ ਹੈਂ ?' ਗੁਰੂ ਜੀ ਨੇ ਕਿਹਾ 'ਜੋ ਕੁਝ ਤੂੰ ਜਾਣਦਾ ਹੈਂ' (ਬੰਦੇ ਨੇ) ਕਿਹਾ 'ਮੈਂ ਕੀ ਜਾਣਦਾ ਹਾਂ ?' (ਗੁਰੂ ਜੀ ਨੇ) ਕਿਹਾ 'ਆਪਣੇ ਦਿਲ ਵਿਚ ਸੋਚ ਕਰ'। (ਬੰਦੇ ਨੇ) ਕਿਹਾ 'ਤੂੰ ਗੁਰੂ ਗੋਬਿੰਦ ਸਿੰਘ ਹੈਂ ?' (ਗੁਰੂ ਜੀ ਨੇ) ਕਿਹਾ 'ਹਾਂ'। (ਬੰਦੇ ਨੇ) ਕਿਹਾ 'ਤੂੰ ਕਿਉਂ ਆਯਾ ਹੈਂ ?' (ਗੁਰੂ ਜੀ ਨੇ) ਕਿਹਾ 'ਮੈਂ ਆਇਆ ਹਾਂ ਤਾਂ ਜੋ ਮੈਂ ਤੈਨੂੰ ਆਪਣਾ ਸਿੱਖ ਬਣਾਵਾਂ'। ਬੰਦੇ ਨੇ ਕਿਹਾ 'ਮੈਂ ਕਬੂਲ ਕਰਦਾ ਹਾਂ' ਸੋ ਉਸੇ ਵੇਲੇ ਉਸਨੂੰ ਪਾਹੁਲ ਦੇਕੇ ਸਿੰਘ ਕੀਤਾ।

੪. 'ਇਬਰਤ ਨਾਮਾ ਅਲੀਉਦੀਨ ਮੁਫਤੀ' ਜੋ ੧੮੫੪ ਈ: ਵਿਚ ਲਿਖਿਆ ਗਿਆ, ਉਸ ਵਿਚ ਇਹ ਇਬਾਰਤ ਹੈ:—

'ਬੰਦਾ ਬ ਇਸਤਮਾਇ ਈਂ ਮਾਅਨੀ ਅਜ਼ ਦਿਲੋ ਜਾਂ ਇਰਾਦਤਮੰਦ ਸ਼ੁਦ,
ਵ ਪਾਹੁਲ ਗ੍ਰਿਫਤਹ ਮੁਸਤਇਦ ਹੰਗਾਮਾ ਵ ਮੁਹਾਰਬਾ ਗਰਦੀਦ।'

ਅਰਥਾਤ—ਬੰਦਾ ਇਹ ਕੁਝ ਸੁਣਕੇ ਦਿਲ ਤੇ ਜਾਨ ਤੋਂ ਸਿੱਖ ਹੋ ਗਿਆ ਤੇ ਪਾਹੁਲ ਲੈਕੇ ਜੰਗ ਤੇ ਲੜਾਈ ਲਈ ਤਿਆਰ ਹੋ ਗਿਆ।

੫. ਸ:ਮੁਹੰਮਦਲਤੀਫ ਆਪਣੀ ਲਿਖੀ'ਹਿਸਟਰੀ ਆਫ ਦੀ ਪੰਜਾਬ'ਵਿਚਲਿਖਦਾਹੈ:—

Govind and Banda soon became intimate friends, and the former by his persuasive eloquence and religious zeal, made such a deep impression on the mind of Banda that he was initiated into the Pahal, and became a disciple of the Guru. [Page 274.

ਜਿਸ ਦਾ ਭਾਵ ਇਹ ਹੈ, ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਬੰਦੇ ਦਾ ਬੜਾ ਪਿਆਰ ਹੋ ਗਿਆ, ਗੁਰੂ ਜੀ ਦੀ ਸਿੱਖਜਾ ਦਾ ਬੰਦੇ ਦੇ ਦਿਲ ਤੇ ਬੜਾ ਡੂੰਘਾ ਅਸਰ ਹੋਇਆ, ਐਥੋਂ ਤਕ ਕਿ ਉਸ ਨੇ ਪਾਹੁਲ ਲੈ ਲਈ ਤੇ ਗੁਰੂ ਜੀ ਦਾ ਸਿੱਖ ਬਣ ਗਿਆ।

੬. 'ਕਨ੍ਹੱਯਾ ਲਾਲ' ਆਪਣੀ 'ਤਾਰੀਖੇ ਪੰਜਾਬ' ਦੇ ਪੰਨਾ ੫੬ ਪਰ ਲਿਖਦਾ ਹੈ:—
'(ਬੰਦਾ)ਗੁਰੂ ਗੋਬਿੰਦਸਿੰਘ ਕਾ ਚੇਲਾ ਬਨ ਗਿਆ ਔਰ ਪਾਹੁਲ ਲੇ ਕਰ ਗੁਰੂ ਕਾ ਸਿਖ ਹੁਆ।'

੭. ਮੈਕਗ੍ਰੇਗਰ (੧੮੪੬ ਈ:) ਆਪਣੀ 'ਹਿਸਟ੍ਰੀ ਆਫ ਦੀ ਸਿੱਖਸ' ਦੇ ਪੰਨਾ ੧੦੬ ਤੇ ਲਿਖਦਾ ਹੈ:—

Bunda immediately consented, received the Pahooldee, and became a Sikh.

ਅਰਥਾਤ—ਬੰਦੇ ਨੇ ਓਸੇ ਵੇਲੇ ਮੰਨਕੇ ਪਾਹੁਲ ਲੀਤੀ ਤੇ ਸਿੱਖ ਬਣ ਗਿਆ।

[ਬਾਕੀ ਟੂਕ ਏਸ ਅਗਲੇ ਪੰਨੇ ਦੇ ਕੋਲ]

ਤੁਰਕ ਤੇਜ ਹਾਨਹੁੰ ਚਹੁੰ ਪਾਸਾ' ॥ ੩੭ ॥ ਕਰਿ ਬਖਸ਼ਿਸ਼ ਕੋ ਗੁਰ ਚਵਿ

[ਪਿਛਲੇ ਪੰਨੇ ਦੀ ਬਾਕੀ ਟੁਕ]

੮. ਮੈਕਾਲਫ ਆਪਣੀ ਪੁਸਤਕ 'ਸਿੱਖ ਰਿਲੀਜਨ' ਜਿਲਦ ੫ ਵਿਚ ਲਿਖਦਾ ਹੈ:—

The Guru instructed Banda in the tenets of his religion, and in due time baptized him according to the new rites On that occasion Banda received the name Gurbakhsh Singh. [Page 238

ਅਰਥਾਤ—ਗੁਰੂ ਜੀ ਨੇ ਬੰਦੇ ਨੂੰ ਆਪਣੇ ਮਤ ਦਾ ਉਪਦੇਸ਼ ਦਿੱਤਾ ਤੇ ਮੁਨਾਸਬ ਸਮੇਂ ਤੇ ਉਸ ਨੂੰ ਨਵੀਆਂ ਰਸਮਾਂ ਅਨੁਸਾਰ ਅੰਮ੍ਰਿਤ ਛਕਾਇਆ, ਉਸ ਸਮੇਂ ਬੰਦੇ ਨੇ ਗੁਰਬਖਸ਼ ਸਿੰਘ ਨਾਮ ਪ੍ਰਾਪਤ ਕੀਤਾ।

੯. 'ਸੀ. ਐਚ. ਪੇਨ' (C. H. Payne) ਆਪਣੀ 'ਏ ਸ਼ਾਰਟ ਹਿਸਟਰੀ ਆਫ ਦੀ ਸਿੱਖਸ' ਵਿਚ ਐਉਂ ਲਿਖਦਾ ਹੈ:—

Here he spent much of his time in the company of Bairagi hermit, afterwards known as Banda, the "Slave," whom he converted to his own faith and baptized, and to whom he became so much attached that he nominated him his successor, not as Guru but as commander of the forces of the Khalsa. [Page 43

ਅਰਥ—ਏਥੇ (ਨਦੇੜ ਵਿਚ) ਉਸ (ਗੁਰੂ ਗੋਬਿੰਦ ਸਿੰਘ ਨੇ) ਇਕ ਬੈਰਾਗੀ ਸਾਧੂ ਜੋ ਪਿਛੋਂ 'ਬੰਦੇ' ਦੇ ਨਾਮ ਨਾਲ ਪ੍ਰਸਿੱਧ ਹੋਯਾ, ਦੇ ਨਾਲ ਬਹੁਤ ਸਮਾਂ ਬਿਤੀਤ ਕੀਤਾ। ਜਿਸ ਨੂੰ ਕਿ ਉਸ ਨੇ ਆਪਣੇ ਮਤ ਵਿਚ ਲਿਆਂਦਾ ਤੇ ਅੰਮ੍ਰਿਤ ਛਕਾਇਆ। ਤੇ ਉਸ ਨਾਲ ਉਨ੍ਹਾਂ ਦਾ ਇਤਨਾ ਤਅੱਲਕ ਵਧਿਆ ਕਿ ਉਸ ਨੂੰ ਆਪਣੀ ਥਾਵੇਂ, ਗੁਰੂ ਨਹੀਂ, ਪਰ ਖਾਲਸੇ ਦੀ ਫੌਜ ਦਾ ਕਮਾਂਡਰ (ਜਥੇਦਾਰ) ਥਾਪਿਆ।

੧੦. ਖਾਲਸਾ ਤ੍ਵਾਰੀਖ ਵਿਚ ਲਿਖਿਆ ਹੈ ਕਿ:—

ਗੁਰੂ ਜੀ ਨੇ ਉਸ ਨੂੰ ਅਤਿਰਥੀ ਸੂਰਬੀਰ ਸਮਝਕੇ ਗੁਰੂ ਘਰ ਦਾ ਸਿਖ ਬਣਾ ਕਰ ਉਸ ਦਾ ਨਾਮ ਬੰਦਾ ਸਿੰਘ ਦੱਸ ਦਿੱਤਾ। [ਪੰਨਾ ੨੧੬੭

ਇਨ੍ਹਾਂ ਦੇ ਪੰਥ ਪ੍ਰਕਾਸ਼ ਵਿਚ ਲਿਖਿਆ ਹੈ ਕਿ ਜਦ ਬੰਦਾ ਗੁਰੂ ਜੀ ਦੀ ਸ਼ਰਨ ਲੱਗਾ:—

'ਤਬ ਗੁਰ ਨਿਜ ਕਰ ਤਾਹਿ ਸਿਰ ਧਰ ਕਰ ਕਰਜੇ ਨਿਹਾਲ ॥
ਸੱਤਿਨਾਮ ਉਪਦੇਸ਼ ਦੇ ਕੀਨੋ ਸਿੱਖ ਬਿਸਾਲ' ॥

੧੧. ਲਾਲਾ ਗੋਕੁਲ ਚੰਦ ਜੀ ਨਾਇੰਗ ਆਪਣੀ ਪੁਸਤਕ 'ਸਿੱਖੋਂ ਕਾ ਪ੍ਰੀਵਰਤਨ' ਵਿਚ ਲਿਖਦੇ ਹਨ: 'ਗੁਰੂ ਕੇ ਹਿਰਦੇ ਗ੍ਰਾਹੀ ਵਕੱਤ੍ਰ ਤਥਾ ਉਨਕੇ ਧਾਰਮਿਕ ਉਤਸਾਹ ਨੇ ਮਾਧੋਦਾਸ ਕੇ ਹਿਰਦੇ ਪਰ ਕੈਸਾ ਗਹਿਰਾ ਪ੍ਰਭਾਵ ਡਾਲਾ ਕਿ ਵੁਹ ਗੁਰੂ ਕਾ ਸ਼ਿਖਜ ਹੋ ਗਿਆ'। [੨੫੭

ਫਿਰ ਇਸੇ ਹੀ ਲੇਖਕ ਨੇ ਆਪਣੀ ਪੁਸਤਕ ਦੇ ਪੰਨਾ ੨੪੨ ਪਰ ਛੱਜਾ ਸਿੰਘ ਦਾ ਬਾਬੇ ਬੰਦੇ ਦੇ ਹੱਥੋਂ ਪਾਹੁਲ ਲੈਣਾ ਲਿਖਿਆ ਹੈ। ਜੇ ਬੰਦਾ 'ਸਿੰਘ' ਨਾਂ ਹੁੰਦਾ ਤਾਂ ਕੀਕੂੰ ਪਾਹੁਲ ਦੇਕੇ ਕਿਸੇ ਨੂੰ 'ਛੱਜਾ ਸਿੰਘ' ਬਣਾਉਂਦਾ ? ਏਅੰਮ੍ਰਿਤੀਏ ਤੋਂ ਅੰਮ੍ਰਿਤ ਦੇਣ ਛਕ ਸਕਦਾ ਸੀ। ਛੱਜਾ ਸਿੰਘ ਪੰਜਵੜੀਆ ਭੰਗੀ ਮਿਸਲ ਦਾ ਇਕ ਪ੍ਰਸਿੱਧ ਯੋਧਾ ਤੇ ਸਰਦਾਰ ਹੋਇਆ ਹੈ।

੧੨. ਰਾਧਾ ਮੋਹਨ ਗੋਕਲ ਜੀ—ਆਪਣੇ ਰਚਿਤ ਗ੍ਰੰਥ 'ਗੁਰੂ ਗੋਵਿੰਦ ਸਿੰਘ' ਦੇ ਪੰਨਾ ੯੮ ਪਰ ਲਿਖਦੇ ਹਨ:—

[ਬਾਕੀ ਟੁਕ ਏਸੇ ਅਗਲੇ ਪੰਨੇ ਦੇ ਕੋਲ]

ਆਏ। ਅਵਿਚਲ ਨਗਰ ਸਿਵਰ ਜਿਸ ਥਾਏਂ। ਸਾਹਿਬਜ਼ਾਦੇ ਕੀਨਸਿ ਤਯਾਰ। 'ਗਮਨੋ ਰਨ ਕੋ ਜਮਨਾ ਪਾਰ'॥ ੩੮॥ ਪੰਚ ਸਿੰਘ ਹੋਏ ਸਭਿ ਤਯਾਰ।ਬਸਤ੍ਰ ਸ਼ਸਤ੍ਰ ਸਭਿ ਕਰਿ ਸੈਭਾਰ। ਹਯ ਅਰੋਹ ਕਰਿ ਪੰਥ ਪਧਾਨੇ। ਬੰਦਿ ਚਰਨ ਗੁਰ ਕੋ ਧਰਿ ਧਯਾਨੇ॥ ੩੯॥ ਪਲਟਾ ਲੇਨਿ ਤੁਰਕ ਗਨ ਮਾਰਨ।ਸ਼੍ਰੀ ਸਤਿਗੁਰ ਕੋ ਕਾਜ ਸੁਧਾਰਨ। ਆਦਿ ਵਜੀਦਖਾਨ ਅਰਿ ਭਾਰੇ। ਲੂਟਨ ਪੁਰਿ ਸਿਰਹੰਦ ਤਿਸ ਮਾਰੇ॥੪੦॥ ਨਾਨਾ ਦੇਸ਼ ਨਗਰ ਅਰੁ ਗ੍ਰਾਮੂ। ਉਲੰਘਤਿ ਪਹੁੰਚੇ ਪੰਥ ਤਮਾਮੂ। ਥੋਰੇ ਹੀ ਦਿਵਸਨਿ ਮਹਿੰ ਆਏ। ਜਮਨਾ ਪਾਰ ਪਰੇ ਹਰਖਾਏ॥ ੪੧॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਐਨੇ 'ਬੰਦੇ ਕੋ' ਪ੍ਰਸੰਗ ਬਰਨਨੰ ਨਾਮ ਖਸਟਮੋ ਅੰਸੁ॥ ੬॥

੭. [ਬੰਦੇ ਬਹਾਦਰ ਨੇ ਪੈਰ ਜਮਾਉਣੇ]।

ਦੋਹਰਾ॥ ਬੰਦਾ ਬਖਸ਼ੀ ਖਾਲਸਾ[1] ਚਲਾ ਤੇਜ ਦਿਖਰਾਇ। ਅਜ਼ਮਤ ਥਲ ਤੇ ਪਹੁੰਚਿਗਾ ਸਿੰਘਨ ਤੇ ਅਗਵਾਇ॥ ੧॥ ਚੌਪਈ॥ ਜਹਿੰ ਤੀਰਥ ਹੈ ਮੁਚਨ ਕਪਾਲ[2]। ਤਹਿੰ ਤੇ ਪੰਚ ਕੋਸ ਥਲ ਭਾਲਿ। ਟੋਹਾ ਗ੍ਰਾਮ ਥੇਹ ਬਡ

[1]ਖਾਲਸੇ ਦਾ ਫੌਜੀ ਜਰਨੈਲ। [ਫਾ:, ਬਖ਼ਸ਼ੀ=ਫੌਜਾਂ ਦਾ ਜਥੇਦਾਰ, ਸੈਨਾਪਤ, ਕਮਾਂਡਰ]। ਅਸਲ ਵਿਚ ਬਖ਼ਸ਼ੀ ਤਨਖਾਹ ਦੇਣ ਵਾਲਾ ਹੁੰਦਾ ਸੀ, ਪਰ ਮੁਸਲਮਾਨੀਫੌਜਾਂ ਵਿਚ ਕਮਾਂਡਰ ਤੇ ਤਨਖਾਹ ਦਾਤਾ ਇਕੋ ਹੋ ਜਾਣ ਕਰਕੇ ਇਸਦਾ ਅਰਥ ਸੈਨਾਪਤ ਹੋ ਗਿਆ ਸੀ]।[2]ਕਮਾਲਮੋਚਨ।

[ਪਿਛਲੇ ਪਨੇ ਦੀ ਬਾਕੀ ਟੂਕ,

'ਜਹਾਂ ਪਰ ਗੁਰੂ ਮਹਾਂਰਾਜ ਨੇ ਏਕ ਸਾਧੂ ਕੋ ਸਿੱਖ ਧਰਮ ਮੇਂ ਦੀਖਜਤ ਕਿਯਾ ਔਰ ਇਸ ਕਾ ਨਾਮ ਬੰਦਾ ਸਿੰਘ ਰਖਾ।'

੧੩. ਭਾਈ ਕਾਨ੍ਹ ਸਿੰਘ ਜੀ ਲਿਖਦੇ ਹਨ:—

'ਮਾਧੋ ਦਾਸ ਚਰਨਾਂ ਤੇ ਢਹਿ ਪਿਆ ਅਰ ਆਪਣੇ ਤਾਈਂ ਸਤਿਗੁਰੂ ਦਾ ਬੰਦਾ ਕਹਿਕੇ ਸਿੱਖ ਬਣਿਆ। ਕਲਗੀਧਰ ਨੇ ਇਸ ਨੂੰ ਅੰਮ੍ਰਿਤ ਛਕਾਕੇ ਨਾਉਂ ਗੁਰਬਖਸ਼ ਸਿੰਘ ਰਖਿਆ, ਪਰ ਪੰਥ ਵਿਚ ਪ੍ਰਸਿੱਧ ਨਾਮ 'ਬੰਦਾ' ਹੀ ਰਿਹਾ'।

੧੪. ਬਾਬਾ ਬੰਦਾ ਜੀ ਦੀ ਗੱਦੀ ਦੇ ਗੱਦੀ ਨਸ਼ੀਨ ਜੋ ਉਸ ਦੀ ਬੰਸ ਦੇ ਹਨ ਸਾਰੇ ਸਿੰਘ ਹੋਏ ਹਨ। ਯਥਾ:—

ਬੰਦਾ—ਬੰਦੇ ਤੋਂ ਬਾਦ ਰਣਜੀਤ ਸਿੰਘ, ਫੇਰ ਜੋਰਾਵਰ ਸਿੰਘ, ਫੇਰ ਅਰਜਨ ਸਿੰਘ, ਫੇਰ ਖੜਗ ਸਿੰਘ, ਫੇਰ ਦਯਾ ਸਿੰਘ, ਫੇਰ ਅਤਰ ਸਿੰਘ ਆਦਿ ਆਪ ਦੀ ਸੰਤਾਨ ਵਿਚੋਂ ਆਪ ਦੇ ਗੱਦੀ ਨਸ਼ੀਨ ਹੋਏ। ਬਾਵਜੂਦ ਤੱਤ ਖਾਲਸੇ ਤੋਂ ਕੁਛ ਵਿੱਥ ਵਾਲੀ ਗੱਲ ਹੋ ਜਾਣ ਦੇ ਬੰਦੇ ਦੀ ਸੰਤਾਨ ਤੇ ਗੱਦੀ ਨਸ਼ੀਨਾਂ ਦਾ ਹੁਣ ਤਕ ਅੰਮ੍ਰਿਤਧਾਰੀ ਹੋਣਾ ਬੰਦੇ ਦੇ ਸਿੰਘ ਹੋਣ ਵਲ ਦਲੀਲ ਨੂੰ ਝੁਕਾਉਂਦਾ ਹੈ। ਮੌਜੂਦਾ ਗੱਦੀ ਨਸ਼ੀਨ ਦੱਸਦੇ ਹਨ ਕਿ ਬਾਬਾ ਬੰਦਾ ਸਿੰਘ ਜੀ ਨੇ ਖੁਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹੱਥੋਂ ਅੰਮ੍ਰਿਤ ਛਕਿਆ ਸੀ ਤੇ ਅੰਤ ਤਕ ਸੱਚੇ ਸਿੰਘ ਤੇ ਗੁਰੂ ਕੇ ਸੇਵਕ ਰਹੇ ਹਨ।

ਊਚੋ।ਬੰਦਾ ਤਿਸ ਥਲ ਜਾਇ ਪਹੁਚੋ*॥੨॥ ਸਿੰਘਨ ਹਿਤ ਪ੍ਰਤੀਖਬੇ ਬੈਸਾ। –ਪਿਖਹੁੰ ਹੁਕਮਗੁਰ ਲਜਾਵਹਿੰ ਕੈਸਾ–।ਇਤ ਬਿਨੋਦ ਸਿੰਘ ਬਾਬਾ ਆਏ। ਪੰਚੇ ਸਿੰਘ ਸੰਗ ਮਹਿੰ ਲਜਾਏ† ॥ ੩ ॥ ਜਮਨਾ ਨਿਕਟ ਊਚ ਥਲ ਹੇਰੇ। ਖੋਜਹਿੰ ਬੰਦੇ ਕੋ ਫਿਰਿ ਫੇਰੇ। ਟੇਹੇ ਗ੍ਰਾਮ ਥੇਹ ਪਰ ਆਏ। ਬੈਠਨੋ ਤਹਾਂ ਦੇਖਿ ਹਰਖਾਏ ॥ ੪ ॥ ਢਤੇ ਗੁਰੂ ਜੀ ਕੀ ਕਹਿ ਬੈਸੇ। ਹੁਕਮ ਗੁਰੂ ਕੋ ਪਠਿ ਕਰਿਤੈਸੇ। ਕਿਤਿਕ ਸਮੇਂ ਲੌ ਜਬਿ ਥਿਰ ਰਹੇ। ਸਿੰਘਨ ਤਬਹਿ ਬਾਕ ਇਮ ਕਹੇ ॥ ੫ ॥ 'ਹਮ ਮਾਰਗ ਮਹਿੰ ਚਲਿ ਕਰਿ ਆਏ। ਤੁਮ ਥਿਰ ਪ੍ਰਥਮ ਰਹੋ ਇਸ ਥਾਏਂ। ਹਮ ਅਭਿਲਾਖਹਿੰ ਦੇਹੁ ਅਹਾਰਾ। ਜਿਸ ਤੇ ਛੁਧਾ ਕਰਹਿੰ ਨਿਰਵਾਰਾ' ॥ ੬ ॥ ਸੁਨਿ ਬੰਦੇ ਸਭਿ ਸੰਗ ਬਖਾਨੀ। 'ਮੈਂ ਕੁਛ

---

*ਬੰਦਾ ਏਥੇ ਪਹਿਲੋਂ ਨਹੀਂ ਪਹੁੰਚਾ ਓਹ ਕੇਂਥਲ ਪਰਗਨੇ ਤੋਂ ਸਮਾਣਾ ਆਦਿ ਕਈ ਮੱਲਾਂ ਮਾਰਕੇ ਕਪਾਲ ਮੋਚਨ ਦੇ ਲਾਗੇ ਗਿਆ ਸੀ। ਦੇਖੋ ਟੂਕ ‡ ਸਫਾ ੬੨੫੪ ਦੀ।

†ਮਹਿਮਾਂ ਪ੍ਰਕਾਸ਼, ਪੰਥ ਪ੍ਰਕਾਸ਼ ਰਤਨ ਸਿੰਘ ਜੀ ਭੰਗੂ ਫ੍ਰਿਤ ਤੇ ਗੁਰ ਪ੍ਰਤਾਪ ਸੂਰਜ ਆਦਿ ਲਿਖਤਾਂ ਨੇ ਬੰਦੇ ਨੂੰ ਸਤਿਗੁਰਾਂ ਨੇ ਆਪ ਟੋਰਿਆ ਲਿਖਿਆ ਹੈ। ਰਤਨ ਸਿੰਘ ਜੀ ਦੇ ਲਿਖੇ ਨੂੰ ਇਤਿਹਾਸਕਾਰਾਂ ਨੇ ਬੜੀ ਗੌਰਵਤਾ ਦਿੱਤੀ ਹੈ। ਗੁਰੂ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਦੀ ਤਾਰੀਖ ਲਿਖੀ ਹੈ ਕੱਤਕ ਸੁਦੀ ੫ ਸੰਮਤ ੧੭੬੫। ਬੰਦੇ ਦੇ ਸਰਹਿੰਦ ਮਾਰਨ ਦੀ ਤਾਰੀਖ ਜੇਠ ਸੁਦੀ ੧੪ ਸੰਮਤ ੧੭੬੭ ਸਹੀ ਹੋਈ ਹੈ। ਇਹ ਭੇਦ ਕੁ ਸਾਲ ਬਣਦਾ ਹੈ, ਇਸ ਤੋਂ ਸੰਸਾ ਕੀਤਾ ਜਾ ਸਕਦਾ ਹੈ ਕਿ ਸ਼ਾਇਦ ਬੰਦਾ ਦਸਮੇਸ਼ ਜੀ ਦੇ ਜੋਤੀ ਜੋਤ ਸਮਾਵਣ ਤੋਂ ਮਗਰੋਂ ਟੁਰਿਆ ਹੋਵੇ। ਸਫਰ ਕਰਨੇ, ਬਚਵੇਂ ਚਲਣਾ, ਆਪਣੇ ਖਰਚ ਖਸ਼ਲ ਸੰਭਾਲਣੇ, ਪੰਥ ਵਿਚ ਖਬਰਾਂ ਘੱਲਣੀਆਂ, ਜਵਾਬ ਉਡੀਕਣੇ, ਫੇਰ ਪ੍ਰਗਟ ਹੋਕੇ ਕੰਮ ਕਰਨਾ। ਛੋਟੇ ਛੋਟੇ ਮਾਅਰਕੇ: ਸਮਾਣਾ, ਪੁਰਮ, ਸ਼ਾਹਆਬਾਦ, ਮੁਸਤਫਾਬਾਦ, ਕਪੂਰੀ, ਸਢੌਰਾ, ਬਨੂੜ, ਛਤ ਥਾਵਾਂ ਮਾਰਕੇ ਸਰਹਿੰਦ ਮਾਰਨੀ ਏਹ ਸਾਰੇ ਕੰਮ ਇਸ ਅਰਸੇ ਵਿਚ ਹੋਏ। ਸੋ ਇੰਨਾਂ ਸਮਾਂ ਲੱਗ ਜਾਣਾ ਕੁਛ ਅਚਰਜ ਨਹੀਂ। ਪੁਰਾਤਨ ਵੇਵੇਂ ਲੇਖਕ ਸਹਿਮਤ ਹਨ ਕਿ ਬੰਦੇ ਨੂੰ ਗੁਰੂ ਜੀ ਨੇ ਆਪ ਟੋਰਿਆ। ਬੰਦੇ ਨੇ ਰਸਤੇ ਵਿਚ ਥਾਂ ਥਾਂ ਡੇਰਾ ਲਾਕੇ ਪ੍ਰਚਾਰ ਵੀ ਕੀਤਾ ਹੈ। ਪਰਜਾ ਦੀ ਰਾਖੀ ਦੇ ਨਿੱਕੇ ਨਿੱਕੇ ਮਾਅਰਕੇ ਵੀ ਮਾਰੇ ਹਨ ਤੇ ਅਸ਼ਮਤਾਂ ਵੀ ਦੱਸੀਆਂ ਹਨ, ਜਿਸ ਤੋਂ ਲੋਕਾਂ ਦੇ ਵਹੀਰ ਆਉਣ ਲੱਗ ਪਏ ਤੇ ਮਨੁੱਖ ਤੇ ਮਾਯਾ ਵੀ ਮਿਲੀ। ਭੰਗੂ ਜੀ ਰਸਤੇ ਦਾ ਹਾਲ ਐਉਂ ਦੱਸਦੇ ਹਨ:–

"ਯੋ ਕਰ ਬੰਦੇ ਭਈ ਪ੍ਰਤੀਤ ॥ ਤਬ ਬੰਦਾ ਭਯੋ ਨਿਸ਼ਚਲ ਚੀਤ ॥ ਪੁਤ ਮੰਗੈ ਤਿਸ ਦ੍ਵਾਏ ਪੁਤ ॥ ਦ੍ਰੱਬ ਮੰਗੈ ਦੇ ਦ੍ਰੱਬ ਬਹੁਤ ॥ ੮ ॥ ਜੋ ਕਰ ਕੋਈ ਦੁਖੀਆ ਆਵੈ ॥ ਕਰ ਅਰਦਾਸ ਤਿਸ ਦਖ ਮਿਟਾਵੈ ॥ ਵਾਹਿਗੁਰੂ ਕਾ ਜਾਪ ਜਪਾਵੈ ॥ ਜੋ ਮਾਂਗੈ ਤਿਸ ਸੋਊ ਦਿਵਾਵੈ॥ ੯ ॥ ਐਸੀ ਜਗ ਮੈਂ ਪਰ ਗਈ ਧਾਂਕ ॥ ਆਇ ਮਿਲੈ ਰਾਣਾ ਔ ਰਾਂਕ ॥ ਦੂਰਹਿ ਤੇ ਜੋ ਨਿੰਦਤ ਆਵੈ ॥ ਹੋਇ ਨੇੜ ਬਹੁ ਚਰਨੀ ਪਾਵੈ ॥ ੧੦ ॥"

ਜਮਾ ਨ ਪ੍ਰਥਮੈ ਠਾਠੀ। ਅਹੈਂ ਇਕਾਕੀ ਸੋਜ ਨ ਕੋਈ। ਬਾਸਨ ਬਸਨ ਅਸਨ ਨਹਿ ਜੋਈ[1] ॥੭॥ ਜਿਸ ਹਿਤ ਸਤਿਗੁਰ ਇਤੈ ਪਠਾਏ। ਸੋ ਉੱਦਮ ਕੀਜਹਿ ਲਿਹੁ ਖਾਏ[2]। ਇਮ ਆਪਸ ਮਹਿ ਕਰਤ ਬਖਾਨਾ। ਤਿਸ ਛਿਨ ਅਸਨ ਇਸਤ੍ਰੀਅਨਿ ਆਨਾ ॥ ੮ ॥ ਰਾਹਕ ਕਾਰ ਕ੍ਰਿਤਿ ਕ੍ਰਿਖਿ ਕੋਰੀ। ਤ੍ਰਿਨ ਹਿਤ ਲੀਏ ਜਾਤ ਤਿਸ ਹੋਰੀ। ਬੰਦਾ ਕਹੈ 'ਸੁਨਹੁ ਸਿਖ ਭਾਈ! ਇਹ ਗੁਰ ਪਠਨੋ ਛੀਨਿ ਲਿਹੁ ਖਾਈ ॥ ੯ ॥ ਪ੍ਰਥਮ ਸ਼ਗੁਨ ਭੋਜਨ ਕਹੁ ਆਛੇ। ਅਪਰ ਵਸਤੁ ਲੂਟਹਿੰ ਸਭਿ ਪਾਛੇ'। ਸੁਨਿਕੈ ਛੁਧਤਿ ਉਠੇ ਤਤ-ਕਾਲਾ। ਸਰਬ ਰੋਟਿਕਾ ਛੀਨਿ ਉਤਾਲਾ ॥ ੧੦ ॥ ਜਲ ਪਰ ਬੈਠਿ ਅਚਨ ਸੋ ਕਰੀ। ਛੁਧਾ ਅਧਿਕ ਥੀ ਸਭਿ ਪਰਹਰੀ। ਇਸਤ੍ਰੀ ਅਧਿਕ ਪਾਇ ਕਰਿ ਰੌਰਾ। ਗਈ ਪੁਕਾਰਤਿ ਪਤਿ ਜਿਸ ਠੌਰਾ* ॥ ੧੧ ॥ 'ਮਾਰਗ ਮਹਿੰ ਬੈਠੇ ਬਟਪਾਰ। ਹਮ ਤੇ ਲੀਨਸਿ ਛੀਨ ਅਹਾਰ। ਊਚੇ ਬਹੁ ਪੁਕਾਰ ਕਰਿ ਹਾਰੀ। ਨਹਿੰ ਮਾਨਹਿੰ ਕੁਛ ਨ੍ਰਿਭੈ ਸੁ ਭਾਰੀ' ॥ ੧੨ ॥ ਰਾਹਿਕ ਦਸਕ ਗ੍ਰਾਮ ਮਹਿੰ ਸਾਰੇ। ਹੁਤੇ ਅਲਪ ਹੀ ਬਸਨੇ ਹਾਰੇ। ਲਿਏ ਲਕੁਟਕਾ ਰਿਦੈ ਰਿਸਾਏ। ਮਾਰਨ ਕਾਰਨ ਤੂਰਨ ਧਾਏ ॥ ੧੩ ॥ ਦੌਰਤਿ ਆਵਤਿ ਦੂਰਹਿੰ ਜੋਏ। ਸਾਵਧਾਨ ਆਗੇ ਸਿਖ ਹੋਏ। ਮਿਲਿ ਕਰਿ ਤਿਨਹੁੰ ਪ੍ਰਹਾਰ ਚਲਾਏ। ਮਾਰਿ ਮਾਰਿ ਕਰਿ ਚਹੁੰਦਿਸ਼ਿ ਆਏ॥੧੪॥ ਲਕੁਟ ਪ੍ਰਹਾਰ ਸਹਾਰ ਸੰਭਾਰੇ। ਖੈਂਚਿ ਖੜਗ ਤਤਛਿਨ ਕਟਿ ਡਾਰੇ। ਭਾਜਨ ਦਏ ਨ ਕਿਸੂ ਸਥਾਨ। ਪਹੁੰਚਿ ਪਹੁੰਚਿ ਢਿਗ ਕੀਨਸਿ ਹਾਨ॥੧੫॥ ਬਹੁਰ ਗ੍ਰਾਮ ਕੇ ਬੀਚ ਸਿਧਾਰੇ। ਛੀਨਿ ਲੀਨਿ ਸਭਿ ਵਸਤੁ ਸੰਭਾਰੇ। ਜਬਹਿ ਦੌਰ ਕਰਿ ਲੂਟ ਮਚਾਈ। ਆਨਿ ਮਿਲੇ ਕੋਤਿਕ ਨਰ ਧਾਈ॥੧੬॥ ਹੋਤ ਲੂਟਿਬੋ ਮਿਲਿ ਸਮੁਦਾਯਾ। ਸੋ ਦਿਨ ਤਿਸ ਹੀ ਗ੍ਰਾਮ ਬਿਤਾਯਾ। ਨਿਸ ਮਹਿੰ ਮਤਾ ਕੀਨਿ ਮਿਲਿ ਸਾਰੇ।—ਅਬਿ ਨਹਿੰ ਬੈਠਨ ਬਨਹਿ ਸੁਖਾਰੇ ॥ ੧੭ ॥ ਉਠਹੁ ਪ੍ਰਾਤਿ ਕੋ ਲੂਟ ਮਚਾਵਹੁ। ਨਿਕਟਿ ਗ੍ਰਾਮ ਲਘੁ ਲਘੁ ਦਰਸਾਵਹੁ। ਜੋ ਅਰ ਪਰਹਿ ਕਟਾ ਕਰਿ ਦੀਜੈ। ਵਸਤੁ ਦਰਬ ਆਦਿਕ ਸਭਿ ਲੀਜੈ॥੧੮॥ ਚਹੈ ਜਿ ਲੂਟਨ[2] ਸੋ ਨਰ ਜਹਿੰ ਜਹਿੰ। ਮਾਨਵ ਜਾਇ ਬੁਲਾਵਹਿੰ ਤਹਿੰ ਤਹਿੰ—। ਕਿਤਿਕ ਸਥਲ ਨਰ ਤਥਹਿ ਪਠਾਏ। ਜਾਮਨਿ ਬੀਚ ਹਕਾਰਿ ਮਿਲਾਏ ॥ ੧੯ ॥ ਸਭਿ ਕੋ ਬੰਦੇ ਧੀਰਜ ਦੀਨ। 'ਹਤਹੁ ਕਿ ਲੂਟਹੁ ਤ੍ਰਾਸ ਬਿਹੀਨ। ਮਿਲੈਂ ਸ਼ੱਤ੍ਰੂ ਗਨ ਮੈਂ

[1]ਭਾਂਡੇ ਬਸਤ੍ਰ ਭੋਜਨ ਨਹੀਂ ਦੇਖੇ। [2]ਜੋ ਲੁਟਣਾ ਚਾਹੇ।

*ਇਹ ਚਾਰਤਾ ਨਹੀਂ ਹੋਈ। ਦੇਖੋ ਇਸ ਤੋਂ ਅਗਲੇ ਪੰਨੇ ਦੇ ‡ ਨਿਸ਼ਾਨ ਵਾਲੀ ਟੂਕ।

ਰਖਵਾਰੋ। ਖਰੇ ਇਕਾਂਕੀ ਪੁੰਜ ਸੰਘਾਰੋਂ" ॥੨੦॥ ਮਸਲਤਿ ਇਮ ਕਰਿ ਰਹੇ ਸੁਚੇਤ। ਜਾਗ੍ਰਤ ਭਏ ਕਰਨਿ ਰਨ ਖੇਤ। ਚਾਰ ਘਰੀ ਕੇ ਅੰਮ੍ਰਿਤ ਵੇਲੇ। ਸੌਚ ਸ਼ਨਾਨੇ ਆਯੁਧ ਲੇ ਲੇ ॥੨੧॥ ਅਲਪ ਗ੍ਰਾਮ ਨਰ ਸੁਪਤਿ ਨਿਸ਼ੰਕ। ਔਚਕ ਪਰੇ ਜਾਇ ਇਕ ਅੰਕ[1]। ਤ੍ਰਾਸਤਿ ਲੇ ਨਿਜ ਪ੍ਰਾਨ ਪਲਾਏ। ਸੋ ਬਚ ਰਹੇ, ਅਰੇ ਸਭਿ ਘਾਏ ॥ ੨੨ ॥ ਵਸਤ੍ਰ ਧਨਾਦਿ ਲੂਟ ਕਰਿ ਭਲੇ। ਭਏ ਸਨੱਧ ਲਰਨ ਕੌ ਚਲੇ। ਨਿਕਟ ਨਿਕਟ ਕੇ ਗ੍ਰਾਮ ਦੁਤੀਨ[2]। ਲਏ ਲੂਟ ਧਨ ਵਸਤ੍ਰ ਪੀਨ ॥੨੩॥ ਅਸ ਰੌਰੇ ਕਹੁ ਹੋਰਿ ਲੁਟੇਰੇ। ਸੁਨਿ ਸੁਨਿ ਆਨਿ ਮਿਲੇ ਚਹੁੰ ਫੇਰੇ। ਸੈਧਨਾ ਠੀਕ ਠੀਨ ਸੌ ਭਏ। ਖਾਨ ਪਾਨ ਆਛੇ ਕਰਿ ਲਏ ॥ ੨੪ ॥ ਕਰੈਂ ਹਰਖ ਧਰਿ ਮਾਰ ਬਕਾਰਾ। 'ਛੀਨਹੁੰ ਦੇਸ਼ਨ ਤੁਰਕ ਸੰਘਾਰਾ। ਆਯੁਧ ਲੂਟਿ ਲੂਟਿ ਧਨ* ਭਾਰੇ। ਅਲਪ ਬਡੇ ਹਯ ਕਿਤਿਕ ਸੰਭਾਰੇ ॥੨੫॥ ਤੀਨ ਦਿਵਸ ਇਮ ਧੂਮ ਉਤਾਰੀ। ਪਰਯੋ ਦੇਸ਼ ਮਹਿੰ ਰੌਰਾ ਭਰੀ। ਪੁਰਿ ਗ੍ਰਾਮਨਿ ਮਹਿੰ ਨਰ ਸਵਧਾਨੇ। ਗਹਿ ਗਹਿ ਸ਼ਸਤ੍ਰ ਖਰੇ ਡਰ ਮਾਨੇ ॥੨੬॥ †ਮੁਸਤਾਬਾਦ ਨਗਰ ਢਿਗ ਭਾਰਾ। ਤਹਾਂ ਸਥਿਰ ਭਟ ਦੌਨ ਹਜ਼ਾਰਾ। ਮਰੇ ਲੁਟੇ ਜਿਨਕੇ ਨਹਿੰ ਗਏ। ਊਚ ਪੁਕਾਰ ਪੁਕਾਰਤਿ ਭਏ ॥ ੨੭ ॥ 'ਤਮ ਮਾਲਕ ਬੈਠੇ ਸੁਖ ਸੰਗ। ਗ੍ਰਾਮ ਲੁਟੇ ਉਜਰੇ ਡਰ ਜੰਗ‡'। ਸੁਨਿ ਬੂਝਨੋ 'ਅਸ ਆਯਹੁ ਕੌਨ ? ਜਿਨ ਬਿਨ ਤ੍ਰਾਸ ਉਜਾਰੇ

[1] ਇੱਕੇ ਵੇਰੀਂ। [2] ਦੋ ਤਿੰਨ। *ਪਾ:—ਕਰਿ। †ਇਹ ਮੁਸਤਫਾਵਾਦ ਤੋਂ ਬੰਦੇ ਦਾ ਕੈਮ ਸ਼ੁਰੂ ਨਹੀਂ ਹੋਇਆ ਸਗੋਂ ਕੌਂਥਲ ਦੇ ਪਰਗਨੇ ਤੋਂ, ਦੇਖੋ ਹੇਠਲੀ ‡ਚਿੰਨ੍ਹ ਵਾਲੀ ਟੂਕ।

‡ਇਹ ਪ੍ਰਸੰਗ ਕਵੀ ਜੀ ਤੱਕ ਸਹੀ ਨਹੀਂ ਪੁੱਜਾ, ਬੰਦੇ ਦੇ ਸਰਹੰਦ ਤੱਕ ਪੁੱਜਣ ਦੇ ਸਹੀ ਹਾਲਾਤ ਸ੍ਰੀ ਭੰਗੂ ਜੀ ਨੇ ਆਪਣੇ ਪੰਥ ਪ੍ਰਕਾਸ਼ ਵਿਚ ਐਉਂ ਲਿਖੇ ਹਨ ਕਿ ਜਦ ਬੰਦਾ ਗੁਰੂ ਜੀ ਤੋਂ ਸ਼ੁਭ ਸਿੱਖਜਾ ਪ੍ਰਾਪਤ ਕਰ, ਮਾਝੇ ਮਾਲਵੇ ਦੇ ਸਿੰਘਾਂ ਵਲ ਸ਼ਤਿਰੁਗਾਂ ਦੇ ਪਰਵਾਨੇ ਤੇ ਸਿੰਘਾਂ ਦੀ ਇਕ ਕੌਂਸਲ ਨਾਲ ਲੈਕੇ ਪੰਜਾਬ ਵਲ ਟੁਰ ਪਿਆ ਤਾਂ ਰਸਤੇ ਵਿਚ ਉਸਨੂੰ ਖਰਚ ਦੀ ਤੰਗੀ ਵਾਪਰੀ। ਗੁਰੂ ਹੁਕਮ ਮੁਜਬ ਪੰਜ ਸਿੰਘਾਂ ਨੂੰ ਇਸ ਔਕੜ ਦੇ ਦੂਰ ਹੋਣ ਲਈ ਅਰਦਾਸਾ ਕਰਨ ਲਈ ਕਿਹਾ, ਸਿੰਘਾਂ ਅਰਦਾਸਾ ਸੋਧਿਆ, ਵਿਚ ਬੰਦਾ ਬੀ ਸ਼ਾਮਲ ਸੀ। ਇਕ ਲੁਬਾਣਾ ਸਿੰਘ ਆਇਆ, ਜਿਸਨੇ ਕਈ ਹਜ਼ਾਰ ਦਸਵੰਧ ਵਜੋਂ ਭੇਟ ਕੀਤੀ। ਬੰਦੇ ਦੀ ਪ੍ਰੀਤੀ ਇਸ ਘਟਨਾ ਨੇ ਗੁਰੂ ਚਰਨਾਂ ਨਾਲ ਹੋਰ ਬੀ ਵਧਾ ਦਿੱਤੀ। ਰਾਹ ਵਿਚ ਦੀਵਾਨ ਕਰਦਾ, ਨਾਮ ਦਾਨ ਦੇਂਦਾ, ਦੁੱਧ ਵਾਲੇ ਨੂੰ ਦੁੱਧ, ਪੁੱਤ ਵਾਲੇ ਨੂੰ ਪੁੱਤ ਤੇ ਲੋੜਵੰਦਾਂ ਦੀਆਂ ਆਸਾਂ ਪੂਰਨ ਕਰਦਾ ਪੰਜਾਬ ਵਲ ਟੁਰਦਾ ਰਿਹਾ। ਜਿਸ ਪਿੰਡ ਉਤਾਰਾ ਕਰਦਾ ਸੰਗਤਾਂ ਧਨ ਅਰਪਦੀਆਂ, ਤੇ ਲੋੜੀਂਦਾ ਸਮਾਨ ਹਾਜ਼ਰ ਕਰਦੀਆਂ ਸਨ। ਇਹਨਾਂ ਦਿਨਾਂ ਵਿਚ ਜੋ ਸਫਾਲੀ ਆਇਆ ਖਾਲੀ ਨਹੀਂ ਗਿਆ, ਲੋੜਵੰਦਾਂ ਦੀਆਂ ਝੋਲੀਆਂ ਭਰੀਆਂ। ਭਾਈ ਰਤਨ ਸਿੰਘ ਜੀ ਲਿਖਦੇ

[ਬਾਕੀ ਟੂਕ ਏਥੇ ਅਗਲੇ ਪੰਨੇ ਦੇ ਹੇਠ]

ਭੌਨ' ॥੨੯॥ ਕਹੈ ਸੁ 'ਕੁਛ ਨਹਿ ਜਾਨਨੋਂ ਜਾਈ। ਦਿਨ ਪ੍ਰਤਿ ਹੋਤਿ

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਹਨ ਕਿ ਜਿਸ ਆਦਮੀ ਨੇ ਦੀਵੇ ਵਿਚ ਤੇਲ ਪਾਇਆ, ਬੈਠਣ ਵਾਲੀ ਥਾਂ ਤੇ ਬਾਰੂ ਦਿੱਤਾ ਜਾਂ ਪੀਣ ਲਈ ਪਾਣੀ ਦਾ ਘੜਾ ਆਂਦਾ ਕਿਸੇ ਨੂੰ ਵੀ ਇਕ ਅਸ਼ਰਫੀ ਤੋਂ ਘੱਟ ਬੰਦਾ ਨਹੀਂ ਦੇਂਦਾ ਸੀ। ਬੰਦੇ ਦੇ ਇਸ ਤਰ੍ਹਾਂ ਦੇ ਸਲੂਕ ਨੂੰ ਵੇਖਕੇ ਦੂਰ ਨੇੜੇ ਤੋਂ ਵਹੀਰਾਂ ਇਹਦੇ ਗਿਰਦ ਇਕੱਠੀਆਂ ਹੋਣ ਲਗੀਆਂ ਤੇ ਉਹਦੀ ਦਾਨ ਸ਼ੀਲਤਾ ਤੇ ਵਰਦਾਨਾਂ ਦੇ ਪੂਰਾ ਹੋਣ ਨੇ ਉਸ ਨੂੰ ਸਰਬਪ੍ਰਿਯ ਬਣਾ ਦਿੱਤਾ। ਬੰਦੇ ਦੇ ਪਾਸ ਧਨ ਦੀ ਬਹੁਲਤਾ ਦਾ ਹਾਲ ਸੁਣ ਇਕ ਵੇਰ ਡਾਕੂ ਆ ਗਏ, ਸਿੰਘਾਂ ਨੇ ਫੜਕੇ ਉਨ੍ਹਾਂ ਦੀ ਚੰਗੀ ਤਰ੍ਹਾਂ ਸੋਧ ਕੀਤੀ। ਇੰਜ ਪੰਧ ਮੁਕਾਕੇ ਬਾਂਗਰ ਦੇ ਇਲਾਕੇ (ਕਰਨਾਲ ਤੇ ਹਿਸਾਰ ਦੇ ਲਾਗੇ) ਪੁੱਜੇ, ਇਸ ਇਲਾਕੇ ਵਿਚ ਇਕ ਗਿਰਾਂ ਨੂੰ ਲੁੱਟਣ ਲਈ ਧਾੜ ਆਈ ਹੋਈ ਸੀ। ਲੋਕੀਂ ਪਿੰਡੋਂ ਨੱਸ ਟੁਰੇ ਸਨ ਪਰ ਬੰਦੇ ਨੇ ਡਾਕੂਆਂ ਨੂੰ ਮਾਰ ਕੇ ਨਸਾ ਦਿੱਤਾ ਤੇ ਪਿੰਡ ਦੇ ਲੋਕ ਫਿਰ ਪਿੰਡ ਵਸਾਏ। ਇਸ ਤਰ੍ਹਾਂ ਅਨਾਥ ਗਰੀਬ ਤੇ ਸਹਾਇਹੀਨਾ ਦੀ ਮਦਦ ਵਿਚ ਬੰਦੇ ਨੇ ਕਈ ਪਿੰਡ ਡਾਕੂਆਂ ਤੋਂ ਬਚਾਏ। ਇਸ ਤਰ੍ਹਾਂ ਦੇ ਸ਼ੁਭ ਕਾਰਜ ਕਰਦਾ ਬੰਦਾ ਦਿਨ ਬਦਿਨ ਪ੍ਰਸਿੱਧ ਹੁੰਦਾ ਗਿਆ ਤੇ ਨਾਲ ਲੋਕੀਂ ਰਲਦੇ ਗਏ ਤੇ ਪਰਜਾ ਪਿਆਰ ਕਰਨ ਲਗ ਪਈ। ਬੰਦੇ ਨੇ ਲੋਕਾਂ ਨੂੰ ਕਹਿ ਦਿੱਤਾ ਕਿ ਸਰਕਾਰੀ ਮਾਮਲਾ ਨਾ ਦਿਓ, ਉਹ ਤੁਹਾਡੀ ਦੱਛਾ ਨਹੀਂ ਕਰਦੇ। ਮੈਂ ਤੁਹਾਡੀ ਦੱਛਨਾ ਕਰਾਂਗਾ ਤੇ ਸਾਨੂੰ ਕੇਵਲ ਦੁੱਧ ਦਹੀਂ ਦਿਆ ਕਰੋ, ਅਸੀਂ ਹੋਰ 'ਕਰ' ਨਹੀਂ ਲੈਂਦੇ। ਜਦੋਂ ਸਰਕਾਰੀ ਮਾਮਲਾ ਦੇਂਦ ਹੋਇਆ ਤੇ ਚੌਧਰੀ ਤੰਗ ਪਏ, ਫੇਰ ਅਲਾਕੇ ਦੇ ਚੌਧਰੀ ਰਲਕੇ ਅਪਣੇ ਹਾਕਮ ਕੈਥਲ ਦੇ ਫੌਜਦਾਰ ਪਾਸ ਗਏ। ਜਿਸ ਤੇ ਕੈਥਲ ਦਾ ਫੌਜਦਾਰ,ਜੋ ਇਕ ਹਿੰਦੂ ਸੀ,ਬੰਦੇ ਤੇ ਚੜ੍ਹ ਆਇਆ, ਉਸ ਨੇ ਆਕੇ ਬੰਦੇ ਨੂੰ ਬਡੇ ਕੌੜੇ ਵਾਕ ਕਹੇ। ਪਹਿਲਾਂ ਤਾਂ ਬੰਦਾ ਉਹਦੇ ਬੋਲ ਕਬੋਲ ਜਿਗਰੇ ਨਾਲ ਸੁਣਦਾ ਤੇ ਸਹਾਰਦਾ ਰਿਹਾ, ਪਰ ਜਦ ਉਹ ਹੱਦੋਂ ਹੀ ਟੱਪਣ ਲੱਗਾ ਤਦ ਬੰਦੇ ਦੇ ਕਹਿਣ ਤੇ ਸਿੰਘਾਂ ਨੇ ਉਹਨੂੰ ਫੜ ਲਿਆ ਤੇ ਉਹਦੇ ਸਾਥੀਆਂ ਨੂੰ ਮਾਰ ਕੇ ਨਸਾ ਦਿੱਤਾ। ਇਸ ਖੱਤਰੀ ਫੌਜਦਾਰ ਨੂੰ ਬੰਦੇ ਨੇ ਤਰਸਵਾਨ ਹੋਕੇ ਛੱਡ ਦਿੱਤਾ ਤੇ ਇਲਾਕੇ ਦਾ ਫੌਜਦਾਰ ਬਣਾ ਦਿੱਤਾ। ਇਥੋਂ ਉਠਕੇ ਬੰਦਾ ਸੋਹਰ ਖੰਡੇ ਪੁੱਜਾ, ਜੋ ਥਾਂ ਖਖਰੋਡ ਪਰਗਣੇ ਵਿਚ ਹੈ। ਦਿੱਲੀ ਤੋਂ ੨੫ ਮੀਲ ਉੱਤਰ ਪੱਛਮ, ਰੁਹਤਕ ਤੋਂ ੨੧ ਮੀਲ ਪੂਰਬ, ਸਾਂਪਲੇ ਤੇ ਸੋਨੀਪਤ ਦੇ ਵਿਚਕਾਰ ਤੇ ਤਸੀਲ ਸਾਂਪਲੇ ਦਾ ਪਿੰਡ ਹੈ, ਇਸ ਤੋਂ ਚਾਰ ਕੋਹ ਤੇ ਉੱਤਰ ਵਾਲੇ ਪਾਸੇ ਨੂੰ 'ਖੰਡਾ' ਪਿੰਡ ਹੈ ਜਿਸਦੇ ਲਾਗੇ ਹੀ 'ਸੋਹਰੀ' ਗਾਉਂ ਹੈ। ਸ਼ਾਇਦ ਇਸੇ ਤੋਂ 'ਸੋਹਰੀ ਖੰਡਾ' ਨਾਮ ਪਿਆ ਹੈ *। 'ਸੋਹਰੀ ਖੰਡੇ' ਬੰਦੇ ਨੇ ਕੁਛ ਸਮਾਂ ਡੇਰਾ ਰੱਖਿਆ, ਮਾਝੇ ਦੇ ਸਿੰਘ ਤੇ ਹੋਰ ਸਿੱਖਾਂ ਦੇ ਨਾਮ ਚਿੱਠੀਆਂ ਭੇਜੀਆਂ, ਗੁਰੂ ਜੀ ਦੇ ਹੁਕਮ ਵਿਚ ਪੰਜਾਬ ਨੂੰ ਆਪਣੇ ਆਉਣ ਤੇ ਜ਼ਾਲਮਾਂ ਦੀ ਸੋਧ ਕਰਨ ਦੇ ਪ੍ਰੋਗਰਾਮ ਦੀ ਖਬਰ ਭੇਜੀ। ਇਹ ਹਾਲਾਤ ਦੱਸਦੇ ਹਨ ਕਿ ਕਲਗੀਧਰ ਜੀ ਤੋਂ ਵਿਦਾ ਹੋਕੇ ਬਾਂਗਰ ਪੁੱਜਣ ਸਮੇਂ ਤਕ ਬੰਦੇ ਦਾ ਆਮ ਲੋਕਾਂ ਨਾਲ ਸਲੂਕ ਤਰਸਵਾਨਾ ਤੇ ਦੁਖੀਆਂ ਅਨਾਥਾਂ ਦਾ ਰਖਵਾਲਾ ਹੋਣ ਵਾਲਾ ਸੀ, ਉਸ ਨੇ ਕਿਸੇ

[ਅਗਲੇ ਪੰਨੇ ਤੇ ਵੇਖੋ ਅਗਲੇ ਪੰਨੇ ਦੇ ਹੋਰ ਹਵਾਲੇ]

* ਅਨੇਕ ਲੇਖਕ ਇਸ ਭੁਲ ਨੂੰ ਲਿਖਦੇ ਹਨ:—ਸੋਹਰ ਖੰਡੇ ਜਾਹ ਪੁਜ ਲਯੋ। ਖਖਰੋਡ ਪਰਗਨੇ ਮਹਿ ਹੈ। ਦਿਲੀ ਤੇ ਕਹਿ ਕੋਹ ਦੂ ਕੇਸ।

ਜਾਤ ਸਮੁਦਾਈ[1]। ਤਹਾਂ ਤੁਰਕਪਤਿ ਹੋਯਸਿ ਤਯਾਰ। ਜ਼ੀਨ ਤੁਰੈਗਨਿ ਤੁਰਨ ਡਾਰਿ ॥੨੯॥ ਦੈ ਹਜ਼ਾਰ ਚਢਿ ਕਰਿ ਅਸਵਾਰ। ਦੋਇ ਤੋਪ ਲੈ ਸੰਗ ਜੁਝਾਰ। ਲੂਟਿ ਕੂਟ ਜਹਿ ਕੀਨਸਿ ਡੇਰਾ। ਸੁਨਿ ਤਿਤ ਗਮਨਨ ਕ੍ਰੋਧ ਬਡੇਰਾ॥੩੦॥ਸਨੈ ਸਨੈ ਗਮਨਨ ਕੁਛ ਡਰਿਕੈ। ਪਹੁੰਚਨ ਆਨਿ ਤਹਾਂ ਚਲਿ ਕਰਿ ਕੈ। ਦੇਖਿ ਦੂਰ ਤੇ ਤੋਪ ਚਲਾਈ। ਗਨ ਦੁੰਦਭਿ ਦਲ ਬਿਖੇ ਬਜਾਈ ॥੩੧॥ ਡਰੇ ਬਿਲੋਕਤਿ ਪੁੰਜ ਲੁਟੈਰੇ ।–ਲਰਹਿ ਕੌਨ ਇਨ ਕੇਰ ਅਗੇਰੇ। ਚਮੂੰ ਅਧਿਕ ਜਿਮ ਆਟੇ ਲੌਨ ਧਰਿ ਪ੍ਰਾਕ੍ਰਮ ਲਰਿ ਗਨਿ ਹੈ ਕੌਨ[1]–॥੩੨॥ ਹੋਤੁ ਪਲਾਵਨ ਕੇ ਹੁਇ ਤਯਾਰੇ। ਪਿਖਿ ਬੰਦੇ ਸਭਿ ਸੰਗ ਉਚਾਰੇ। 'ਤ੍ਰਾਸਹੁ ਮਤਿ ਹੁਜਹੁ ਸਵਧਾਨਾ। ਸਭਿ ਕੇ ਮੈਂ ਬਚਾਇ ਹੌਂ ਪ੍ਰਾਨਾ ॥ ੩੩ ॥ ਜਬਿ ਉਚਰੌਂ ਹੇਲਾ ਅਬਿ ਘਾਲਹੁ। ਲੂਟਿ ਚਮੂੰ ਹਯ ਸ਼ਸਤ੍ਰ ਸੰਭਾਲਹੁ। ਸਾਰ ਬੰਦ[2]*ਕਰਿ ਹੌਂ ਇਕ ਬਾਰੀ।ਤੁਮ ਸੁਖੇਨ ਰਿਪੁ ਲੀਜਹੁ ਮਾਰੀ॥੩੪॥ਦੇਖਹੁ ਪਤਾ ਜਿ ਨਹੀਂ ਪ੍ਰਤੀਤ। ਪੁਨਹਿ ਪ੍ਰਹਾਰ ਕਰਹੁ ਲਿਹੁ ਜੀਤ'। ਇਮ ਕਹਿ ਸਭਿ ਕੇ ਅੱਗੂ ਸਿਧਾਰਾ। ਕਿਤਿਕ ਦੂਰ ਥਿਰ ਹੋਹਿ ਨਿਹਾਰਾ ॥ ੩੫ ॥ ਲੈ ਗੁਰ ਤੀਰ ਲਕੀਰ ਨਿਕਾਰੀ। 'ਗੌਰੀ ਗੌਰ ਨ ਉਲੰਘਿ ਅਗਾਰੀ'।ਇਮ ਕਹਿ ਖਰੋ ਭਯੋ ਰਿਪੁ ਸੋਹੋਂ। ਰਿਸ ਤੇ ਕਰੀ ਬੱਕ੍ਰ ਜੁਗ ਭੌਹੋਂ ॥੩੬॥ ਲਾਲ ਬਿਲੋਚਨ ਤਾੜੇ ਅਰੀ। ਜਿਸ ਕਰਿ ਤਿਨ ਤੇ ਕਛੂ ਨ ਸਰੀ। ਤੁਪਕ ਤੋਪ ਤੇ ਗੋਰਾ ਗੌਰੀ। ਕਰਹਿਂ ਪ੍ਰਹਾਰ ਬ੍ਰਿੰਦ ਇਨ ਓਰੀ ॥ ੩੭ ॥ ਉਲੰਘੈ ਨਹੀਂ ਲਕੀਰ ਅਗਾਰੀ। ਤਿਹ ਲੌ ਪਹੁੰਚਹਿ ਨਹਿੰ†ਬਲ ਭਾਰੀ। ਖਰੇ ਸੁਖੇਨ ਨ ਕਿਸ ਕੇ ਲਾਗੇ। ਸਨੈ ਸਨੈ ਆਵਤਿ ਰਿਪੁ ਆਗੇ ॥ ੩੮ ॥ ਪਿਖਿ ਬੰਦੇ ਕੋ ਪ੍ਰਾਕ੍ਰਮ ਐਸੇ। ਹਰਖੇ ਲੋਗ ਤਜਨ ਡਰ ਤੈਸੇ। ਸਾਵਧਾਨ ਹੁਇ ਸ਼ਸਤ੍ਰ

[1]ਅਸੀਂ ਬਲ ਧਾਰਕੇ ਲੜੀਏ ਤਾਂ ਕਿਸ ਗਿਣਤੀ ਵਿਚ ਹਾਂ। [2]ਰੂਹਾਨੀ ਤਾਕਤ ਨਾਲ ਵੈਰੀ ਦੇ ਸ਼ਸਤ੍ਰਾਂ ਨੂੰ ਸ਼ਿਨ੍ਹ ਦੇਣਾ ਕਿ ਉਨ੍ਹਾਂ ਦਾ ਪ੍ਰਹਾਰ ਆਪਣੀ ਸੈਨਾਂ ਨੂੰ ਨਾ ਲੱਗੇ।

*ਪਾ:–ਸਾਹ ਬੰਦ। †ਪਾ:–ਪਹੁੰਚਿ ਹਟਹਿੰ।

[ਭਾਈ ਸੰ. ਸਿੰਘ ਜੀ ਵਾਲੀ]

ਇਸਤ੍ਰੀ ਦੀਆਂ ਚੋਟੀਆਂ ਕੀ ਖੋਹਣੀਆਂ ਸਨ, ਉਹ ਗ਼ਰੀਬਾਂ ਤੇ ਅਨਾਥਾਂ ਨੂੰ ਖੁੱਲੇ ਦਿਲ ਮਾਇਆ ਦੇ ਗੱਫੇ ਦੇਕੇ ਨਿਹਾਲ ਕਰਦਾ ਰਿਹਾ ਸੀ। ਹਾਂ ਇਸ ਵਿਚ ਸ਼ੁਭਾ ਨਹੀਂ ਕਿ ਓਹ ਪਿੰਡ ਲੁੱਟਣ ਵਾਲੀਆਂ ਵਾਹਰਾਂ ਦੀ ਖੂਬ ਖ਼ਬਰ ਲੈਂਦਾ ਰਿਹਾ ਤੇ ਐਉਂ ਹੀ ਓਹ ਪਰਜਾ ਵਿਚ ਹਾਕਮਾਂ ਨਾਲੋਂ ਵਧੇਰੇ ਪਿਆਰਾ ਹੋ ਗਿਆ ਤੇ ਲੋਕੀਂ ਵੀ ਉਸ ਦੇ ਵੱਲ ਹੋ ਗਏ। ਐਉਂ ਬੰਦੇ ਨਾਲ ...ਾਂ ਰਲਣ ਲੱਗ ਪਏ, ਤੇ ਬੰਦਾ ਮਾਲਵੇ ਮਾਝੇ ਦੇ ਸਿੰਘਾਂ ਦੀ ਉਡੀਕ ਲਈ ਲੋੜੀਂਦਾ ਸਮਾਂ ਆਪਣੇ ਆਪ ਨੂੰ ਪੂਜਾ ਦਾ ਪ੍ਰਿਯ ਬਨਾਉਣ ਵਿਚ ਲਾਉਂਦਾ ਰਿਹਾ।

ਸੰਭਾਲੇ। ਤੋਮਰ ਤੀਰ ਤੁਫੰਗ ਬਿਸਾਲੇ ॥੩੯॥ ਕਿਨਹੂੰ ਖੜਗ ਸਿਪਰ ਹੀ ਧਾਰੀ। ਭੇ ਸਨਮੁਖ ਕਰਿ ਮਾਰੋ ਮਾਰੀ। ਸਭਿ ਕੋ ਆਗੇ ਬੰਦਾ ਭਯੋ। ਅਪਨਿ ਚਮੂੰ ਕੋ ਉਤਸਵ ਦਯੋ ॥ ੪੦ ॥ ਇਮ ਗਮਨਤਿ ਜਬਿ ਹੋਇਸਿ ਨੇਰ। ਭਏ ਦਲੇਰ ਚਹੋ ਭਟ ਭੇਰ। ਜਬਿ ਕੇਤਿਕ ਤੁਪਕੈਂ ਚਲਿਵਾਈ। ਲਗੀ ਤੁਰਕ,ਗਿਰਿ ਗੀ ਰਣ ਥਾਂਈਂ॥੪੧॥ ਇਹ ਬਚ ਰਹੇ, ਲਗਹਿਂ ਨਹਿ ਘਾਵਾ। ਗਿਰੇ ਬਿੰਦ ਰਿਪੁ ਹੈ ਨ ਬਚਾਵਾ। ਕਿਤਿਕ ਤੁਰੰਗ ਛੁਟੇ ਗਹਿ ਲੀਨ। ਚਢਿ ਉਪਰ ਬਿਚਰੇ ਰਣ ਕੀਨ ॥ ੪੨ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਅਰੋ 'ਬੰਦੇ ਕੋ' ਪ੍ਰਸੰਗ ਬਰਨਨੰ ਨਾਮ ਸਪਤਮੋ ਅੰਸੂ ॥ ੭ ॥

੮. [ਬੰਦੇ ਦੀ ਵਿਜਯ। ਦਲ ਵਧਣਾ। ਸਢੌਰਾ ਮਾਰਨਾ]।

ਦੋਹਰਾ ॥ ਭਯੋ ਨੇਰ ਭਟ ਭੇਰ ਕੋ ਬੰਦਾ ਚਮੂੰ ਅਨੰਦ[1]। ਛੀਨ ਤੁਰੰਗਮ ਬਹੁ ਚਢੇ ਬਾਢੀ ਚੌਂਪ ਬਿਲੰਦ ॥ ੧ ॥ ਚੌਪਈ ॥ ਬਹੁ ਕੋਪਯੋ ਮੁਖ ਹੁਕਮ ਬਖਾਨਾ। 'ਹੇਲ ਕਰਹੁ ਮੇਲਹੁ ਘਮਸਾਨਾ। ਸ਼ਸਤ੍ਰ ਤੁਰੰਗਮ ਤੋਪ ਸਮੇਤ। ਛੀਨ ਲੇਹੁ ਇਨ ਤੇ ਰਣ ਖੇਤ'॥ ੨ ॥ ਇਮ ਕਹਿ ਗੁਰ ਕੋ ਥਾਨ ਸੰਭਾਰਾ। ਜੋਰਿ ਪਨਚ ਮਹਿ ਐਂਚਿ ਉਚਾਰਾ। 'ਹਤਹੁ ਤੁਰਕ ਗਨ ਜਾਨਿ ਨ ਦੀਜੈ। ਸਰਬ ਸਮਾਜ ਛੀਨਿ ਕਰਿ ਲੀਜੈ'॥੩॥ਤਬਿ ਅਕਾਸ਼ ਕੋ ਦਲਚਲਿ ਆਯੋ। ਹਤਿ ਅਜ਼ਗੈਬਹਿ ਜੈਗ ਮਚਾਯੋ। ਆਗੇ ਪਾਛੇ ਆਯੁਧ ਚਲੇ। ਪਰੀ ਮਾਰ ਸ਼ੱਤ੍ਰੂ ਗਨ ਹਲੇ ॥ ੪ ॥ ਦਈ ਪੀਠ, ਤਜਿ ਤੋਪ ਪਧਾਰੇ। ਤਬਿ ਬੰਦੈ ਨਿਜ ਭਟ ਲਲਕਾਰੇ। 'ਹਯ ਆਯੁਧ ਕਯੋਂ ਤੋਪ ਨ ਲੇਤੇ। ਨਹਿ ਰਿਪੁ ਠਹਿਰੇ ਭਾਜ ਚਲੇ ਤੈ'॥੫॥ਨਰ ਗ੍ਰਾਮਨਿ ਕੇ ਪਿਖਿਨਿ ਤਮਾਸ਼ਾ।ਖਰੇ ਸੈਂਕਰੋ ਚਾਰਹੁੰ ਪਾਸਾ। ਪਿਖੇ ਪਲਾਵਤਿ ਭੀਰੁ ਅਧੀਰ। ਸਕੇ ਚਲਾਇ ਨ ਤੁਪਕ ਰੁ ਤੀਰ ॥ ੬ ॥ ਲੂਟਨ ਲਗੇ ਤੁਰੰਗਮ ਲਏ। ਬਸਤ੍ਰ ਸ਼ਸਤ੍ਰ ਛੋਰਤਿ ਨਹਿ ਭਏ। ਪਰੀ ਲੋਥ ਪਰ ਲੋਥ ਘਨੇਰੀ। ਚਲਹਿ ਤੀਰ ਤਰਵਾਰ ਬਡੇਰੀ ॥ ੭ ॥ ਕਟਿ ਕਟਿ ਗਿਰੇ ਨ ਭਾਜਨ ਪਾਏ। ਚਹੂੰ ਓਰ ਲੋਕਨ ਮਿਲਿ ਘਾਏ। ਪਸਰਯੋ ਸ਼ੋਣਤਿ ਛਿਤ ਰੰਗੀਨ। ਕਟੇ ਕਰਾਹੈਂ ਕੇਤਿਕ ਦੀਨ[2] ॥ ੮ ॥ ਰਹੀ ਸੰਭਾਲ ਨ, ਲਸ਼ਕਰ ਮਾਰਾ। ਕਹਿ ਲਗ ਬਰਨੈਂ ਜੈਗ ਅਖਾਰਾ। ਗਏ ਅਲਾਇਕ[3] ਭਏ ਸੰਘਾਰਾ। ਤਬਹਿ ਪਨਚ ਤੇ ਤੀਰ ਨਿਕਾਰਾ ॥ ੯ ॥ ਥਿਰਯੋ ਸਥਾਨ ਆਪਨੇ ਬੰਦਾ। ਲਯੋ ਲੂਟ ਦਲ ਤੁਰਕ ਬਿਲੰਦਾ। ਸ਼ਸਤ੍ਰ ਹਜ਼ਾਰਹੁੰ ਬਡੇ ਤੁਰੰਗ।ਲੇਕਰ ਸਗਰੇ ਹਰਖਤਿ ਅੰਗ ॥ ੧੦ ॥ ਜਿਤ ਕਿਤ

[1]ਬੰਦਾ (ਆਪਣੀ) ਸੈਨਾ (ਨੂੰ ਦੇਖਕੇ) ਅਨੰਦ ਹੋਇਆ। (ਅ) ਬੰਦਾ ਤੇ ਉਸ ਦੀ ਫੌਜ ਖੁਸ਼ ਹੋਏ। [2]ਕੱਟੇ ਹੋਏ ਕਈ ਵਿਲਪ ਰਹੇ ਹਨ। [3]ਇਕ ਪਾਸੇ ਗਏ।

ਤੇ ਮਿਲਿਰੋ ਨਰ ਆਇ। ਬਿਨਾ ਚਾਕਰੀ ਲੂਟਨ ਚਾਇ।ਆਯੁਧ ਧਰਨ-ਹਾਰ[1] ਸਭਿ ਆਏ। ਮਿਲਿ ਬੰਦੇ ਢਿਗ ਭੇ ਸਮੁਦਾਏ ॥੧੧॥ ਮੁਸਤਾਬਾਦ[2] ਜਾਇ ਪੁਰਿ ਮਾਰਾ। ਲੂਟਨੋ ਖੋਜਿ ਖੋਜਿ ਕਰਿ ਸਾਰਾ।ਅਧਿਕ ਦਰਬ ਵਸਤੂ ਸਮੁਦਾਯਾ। ਲੇ ਲੋਕਨਿ ਚਿਤ ਚਾਉ ਵਧਾਯਾ ॥੧੨॥ ਕੋਤਿਕ ਧਨੀ ਭਏ ਨਰ ਮਹਾਂ। ਲੂਟਹਿੰ ਗ੍ਰਾਮ ਜਾਇ ਜਹਿੰ ਕਹਾਂ।ਸੌ ਦੋ ਸੈ ਮਿਲਿ ਮਿਲਿਚਢ਼ਿ ਜਾਤੇ।ਲੂਟ ਕੂਟ ਪੁਨ ਜਾਇ ਸਮਾਤੇ[3] ॥੧੩॥ ਪਰਨੋ ਰੌਰ ਭਾਰੀ ਵਿਚਦੇਸ਼। ਭਾਗ ਚਲੇ ਨਰ ਨਾਰਿ ਵਿਸ਼ੇਸ਼। ਬੰਦੇ ਸੰਗ ਮਹਾਂ ਦਲ ਭਯੋ। ਲੂਟਨ ਕੋ ਅਲੇਖ ਇਕ ਲਯੋ ॥ ੧੪ ॥ ਕਈ ਹਜ਼ਾਰ ਚਮੂੰ ਹੁਇ ਗਈ। ਜਿਤ ਕਿਤ ਧੂਮ ਧਾਮ ਪ੍ਰਗਟਈ। ਗੁਰ ਕੋ ਕਹਨੋ ਸਿਮਰਿ ਕਰਿ ਬੰਦਾ।ਨਿਕਟ ਸਢੌਰਾ ਦੁਸ਼ਟ ਬਿਲੰਦਾ* ॥ ੧੫ ॥ ਤਿਸ ਮਾਰਨ ਕੋ ਚਿਤ ਉਮਗਾਯੋ । ਕਰਨੋ

[1]ਸ਼ਸਤ੍ਰ ਲਾਉਣ ਵਾਲੇ। [2]ਮੁਸਤਫਾਬਾਦ ਅੰਬਾਲੇ ਦੇ ਜ਼ਿਲੇ ਵਿਚ ਹੈ, ਅੰਬਾਲਾ ਛਾਉਣੀ ਤੋਂ ਚੌਥਾ ਸਟੇਸ਼ਨ ਹੈ। ਕਪਾਲ ਮੋਚਨ ਇਸਤੋਂ ਨੇੜੇ ਹੈ। [3]ਬੰਦੇ ਦੇ ਦਲ ਵਿਚ ਜਾ ਸਮਾਂਵਦੇ ਹਨ।

*ਕਵੀ ਜੀ ਨੂੰ ਮੁਸਤਫਾਬਾਦ ਪਰ ਹੀ ਪਹਿਲਾ ਹੱਲਾ ਬੋਲਣ ਦੀ ਖਬਰ ਗ਼ਲਤ ਮਿਲੀ ਹੈ। ਅਸਲ ਵਾਕਿਆਤ ਐਉਂ ਹਨ:—ਬੰਦਾ ਸਿਹਰ ਖੰਡੇ (ਖਰਖੌਡੇ) ਅੱਪੜਕੇ ਉਡੀਕ ਵਿਚ ਲੱਗਾ ਕਿ ਮਾਝੇ ਮਾਲਵੇ ਦੇ ਸਿੰਘ ਆ ਮਿਲਣ ਤਾਂ ਲੜਾਂ। ਨਿਰੇ ਲੁੱਟ ਦੇ ਪ੍ਰੇਮੀਆਂ ਯਾਂ ਆਮ ਛੋੜਾਂ ਨਾਲ ਸਰਹਿੰਦ ਮਾਰ ਲੈਂਦੀ, ਬੰਦਾ ਜਾਣਦਾ ਸੀ ਕਿ, ਸੁਖੱਲੀ ਨਹੀਂ। ਇਹ ਲੋਕ ਤਾਂ ਮੁਸ਼ਕਲ ਪਈ ਤੇ ਪਹਿਲਾਂ ਭੱਜ ਜਾਣਗੇ। ਇਸ ਲਈ ਓਹ ਜਥਿਆਂ ਦੀ ਉਡੀਕ ਵਿਚ ਲੱਗਾ। ਗੁਰੂ ਜੀ ਨੇ ਟੁਰਨ ਵੇਲੇ ਬੰਦੇ ਨੂੰ ਕਿਹਾ ਸੀ ਕਿ ਮਾਝੇ ਦੇ ਸਿੰਘ ਬੜੇ ਤਕੜੇ ਤੇ ਭਰੋਸੇ ਵਾਲੇ ਮੇਰਾ ਰੂਪ ਹਨ, (ਦੇਖੋ ਭੰਗੂ ਜੀ ਦਾ ਪੰਥ ਪ੍ਰਕਾਸ਼) ਓਨ੍ਹਾਂ ਨੂੰ ਨਾਲ ਜ਼ਰੂਰ ਲੈਣਾ। ਬੰਦਾ ਬੀ ਜਾਣਦਾ ਸੀ ਕਿ ਮਾਝਾ ਬੜਾ ਹਠੀਲਾ ਤੇ ਅੜਨ ਵਾਲਾ ਹੈ। ਮਾਲਵਾ ਨੇੜੇ ਹੈ ਤੇ ਮਾਲਵੇ ਦੇ ਸੁਹਣੇ ਲੜਾਕੇ ਜੁਆਨ ਸਿੰਘ ਪਹਿਲਾਂ ਅੱਪੜਨਗੇ। ਸੋ ਪਹਿਲਾਂ ਤਾਂ ਸਰਹਿੰਦੋਂ ਉਪਰ ਸਲੋਦੀ ਇਲਾਕੇ ਦੇ ਸਿੰਘ ਅੱਪੜੇ, ਇਨ੍ਹਾਂ ਦੇ ਆਗੂ ਆਲੀ ਸਿੰਘ ਮਾਲੀ ਸਿੰਘ ਸਨ। ਸ੍ਰੋਤ ਹੈ ਕਿ ਗੁਰੂ ਜੀ ਦੇ ਹੱਥੋਂ ਬਾਬਾ ਆਲੀ ਸਿੰਘ ਨੇ ਅੰਮ੍ਰਿਤ ਛਕਿਆ ਹੋਇਆ ਸੀ। ਏਹ ਦੋਵੇਂ ਸਰਹਿੰਦ ਦੇ ਫੌਜਦਾਰ ਪਾਸ ਨੌਕਰ ਸਨ। ਵਜ਼ੀਰ ਖਾਂ ਨੇ ਦੰਦਾ ਆਇਆ ਸੁਣਕੇ ਏਹ ਕੈਦ ਕੀਤੇ, ਪਰ ਏਹ ਕੈਦੋਂ ਨਿਕਲਕੇ ਆਪਣਾ ਜਥਾ ਲੈਕੇ ਬੰਦੇ ਨੂੰ ਜਾ ਮਿਲੇ। ਸਨ ਤਾਂ ਏਹ ਸਿੰਘ ਵੀਹਾਂਕੁ ਤੋਂ ਹੇਠਾਂ, ਪਰ ਸਨ ਪੱਕੇ ਸਿੰਘ ਤੇ ਹਠੀਲੇ ਰਾਠ। ਹੁਣ ਮਾਲਵੇ ਤੋਂ ਜਥੇ ਬੀ ਅੱਪੜਨ ਲੱਗ ਪਏ। ਭਾਈ ਦੂਪੇ ਕੇ ਦੇ ਧਰਮ ਸਿੰਘ ਆਦਿਕ ਸਜਣ ਬੀ ਜਥਾ ਲੈਕੇ ਅੱਪੜ ਪਏ। ਭਾਈ ਭਗਤੂ ਦੇ ਭਾਈ ਫਤੇ ਸਿੰਘ ਜੀ ਜਥਾ ਲੈਕੇ ਪੁੱਜੇ। ਮਝੈਲ ਤੋਂ ਬੀ ਤਕੜਾ ਜਥਾ ਪੁੱਜਾ। ਜਿੱਥੇ ਕੋਈ ਸਿਰ ਕੱਢ ਚਾਰ ਆਦਮੀ ਲੈ ਕੇ ਟੁਰਿਆ ਰਾਹ ਵਿਚ ਹੋਰ ਉਸ ਨਾਲ ਰਲਦੇ ਗਏ, ਪਰ ਮਾਝੇ ਵਾਲੇ ਜਥੇ ਅਜੇ ਨਹੀਂ ਅੱਪੜੇ ਸਨ ਤੇ ਬੰਦਾ ਉਨ੍ਹਾਂ ਦੇ ਅੱਪੜੇ ਬਿਨ ਸਰਹਿੰਦ ਤੇ ਪੈਣਾ ਨਹੀਂ ਸੀ ਚਾਹੁੰਦਾ। ਮਾਝੇ ਵਾਲੇ ਸਿੰਘ ਰਸਤੇ ਵਿਚ ਬੜੇ

(ਬਾਕੀ ਟੁਕ ਦੇਖੋ ਅਗਲੇ ਪੰਨੇ ਦੇ ਹੇਠ)

ਕੁਚ ਨਿਜ ਹੁਕਮ ਅਲਾਯੋ। 'ਗੁਰ ਦ੍ਰੋਹੀ ਇਹ ਨਗਰ ਕੁਚਾਲਾ। ਬੁੱਧੂ ਸ਼ਾਹੁ ਜੁ ਸਾਧੁ ਬਿਸਾਲਾ ॥੧੬॥ ਗੁਰ ਪੱਖੀ ਲਖਿ ਕੁਟੰਬ ਸਮੇਤ। ਕਤਲ ਕਰਨੋ ਤਿਹ ਸਕਲ ਨਿਕੇਤ। ਸੋ ਪਲਟਾ ਪੂਰਬ ਹੀ ਲੀਜੈ। ਹੋਲਾ ਘਾਲਿ

(ਪਿਛਲੇ ਪੈਨੇ ਦੀ ਟੂਕ ਦੀ ਥਾਂ)

ਮੰਘੇ ਹੋਏ।ਪੰਜਾਬ ਦੇ ਹਾਕਮਾਂ ਨੂੰ ਬੰਦੇ ਦੇ ਆਉਣ ਤੇ ਉਸ ਪਾਸ ਭੀੜ ਭਾੜ ਜਮਾਂ ਹੋਣ ਦਾ ਪਤਾ ਲੱਗ ਗਿਆ ਸੀ। ਪੰਜਾਬ ਦੇ ਰਾਹਾਂ ਤੇ ਪਹਿਰੇ ਤੇ ਪੱਤਣਾਂ ਤੇ ਰੋਕਾਂ ਲਾਈਆਂ ਗਈਆਂ ਸਨ। ਸੋ ਮਝੈਲ ਸਿੰਘ ਯਕੇ ਦੁੱਕੇ ਥੋੜੇ ਥੋੜੇ ਹੋਕੇ ਭੇਸ ਵਟਾ ਵਟਾਕੇ ਟਾਂਡਿਆਂ ਨਾਲ ਵਪਾਰੀ ਬਣ ਬਣਕੇ ਪਹਾੜਾਂ ਵਲ ਨੂੰ ਜਾਕੇ ਫੇਰ ਹੇਠਾਂ ਉਤਰਕੇ ਕੀਰਤਪੁਰ ਇਕੱਠੇ ਹੋ ਰਹੇ ਸੇ, ਅਤੇ ਖਰਚ ਮੁੱਕਣ ਕਰਕੇ ਓਥੇ ਠਹਿਰੇ ਖੜੇ ਸਨ। ਪਰ ਬੰਦੇ ਨਾਲ ਖ਼ਬਰ ਸੁਰਤ ਜਾਰੀ ਸੀ ਤੇ ਧਾਵੇ ਦੇ ਦਾਉ ਘਾਉ ਮਝੈਲਾਂ ਨਾਲ ਬੰਦੇ ਨੇ ਗਿਣ ਗਠ ਲਏ ਸਨ। ਬੰਦਾ ਹਾਲੇ ਮਾਲਵੇ ਤੇ ਮੋਨਦਾਬ ਦੇ ਸਿੰਘ ਤੇ ਹੋਰ ਭੀੜ ਕੱਠੀ ਕਰਕੇ ਸੋਨੀ ਪਤ, ਕੇਥਲ ਹੁੰਦਾ ਹੋਯਾ, ਪਹਿਲਾਂ ਸਮਾਣੇ ਵਲ ਵਧਿਆ *। ਇਥਾਂ ਦੇ ਜਲਾਦਾਂ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਸੀ ਤੇ ਏਥੋਂ ਦੇ ਹੀ ਸਨ ਪਠਾਣ ਜਿਨ੍ਹਾਂ ਸਾਹਿਬਜ਼ਾਦੇ ਮਾਰਨ ਲਈ ਸਰਹਿੰਦ ਅਵਾਜ਼ ਉਠਾਈ ਤੇ ਉਹਨਾਂ ਨੇ ਹੀ ਆਪ ਦੀ ਕੀਮਤੀ ਜਿੰਦ ਸਮਾਪਤ ਕੀਤੀ ਸੀ। ਬੰਦਾ ਹੁਣ ਉਠ ਪਿਆ। ਇਧਰ ਉਧਰ ਫਿਰਦਾ ਸਮਾਣੇ ਤੇ ਅਚਾਨਕ ਆ ਪਿਆ ਤੇ ਇਸ ਨੂੰ ਫਤੇ ਕਰਕੇ ਖੂਬ ਦੰਡ ਦਿੱਤਾ। ਸਰਹਿੰਦ ਹੁਣ ਨੇੜੇ ਸੀ, ਪਰ ਬੰਦਾ ਮਝੈਲਾਂ ਦੀ ਉਡੀਕ ਵਿਚ ਸੀ, ਇਸ ਕਰਕੇ ਏਵੇਂ ਰਤਾਕੁ ਦੱਖਣ ਰੁਖ ਚਾਲੇ ਪਾਕੇ ਪੂਰਬ ਰੁਖ ਹੋ ਪਿਆ। ਪਹਿਲਾਂ ਘੁੜਾਮ ਮਾਰੀ, ਫੇਰ ਸ਼ਾਹਾਬਾਦ ਮਾਰਿਆ, ਥਾਨੇਸਰ ਵਲ ਨਹੀਂ ਗਿਆ, ਪਰ ਉਤਰ ਪੂਰਬ ਹੋਕੇ ਮੁਸਤਫਾਬਾਦ ਪਹੁੰਚਾ। ਇਸ ਨੂੰ ਵਰਾਨ ਕਰਕੇ ਸਢੌਰੇ ਵਲ ਉੱਤਰ ਨੂੰ ਹੋ ਟੁਰਿਆ। ਬੰਦੇ ਦਾ ਮਤਲਬ ਇਹ ਸੀ ਕਿ ਇਹਨਾਂ ਮਾਰਾਂ ਨਾਲ ਜੰਗ ਦੇ ਖਰਚ ਵਾਸਤੇ ਪਦਾਰਥ ਹੁੰਦਾ ਜਾਏ, ਫੌਜ ਦੇ ਹੌਸਲੇ ਵਧਦੇ ਜਾਣ,ਦੁਸ਼ਮਨ ਤੇ ਡਰ ਬੈਠਦਾ ਜਾਏ,ਤੇ ਮਾਝੇ ਦੇ ਸਿੰਘਾਂ ਨੂੰ ਜੋ ਹਜ਼ਾਰ ਕੁ ਦੇ ਲਗਪਗਾ ਵਧੀਕ ਕੀਰਤਪੁਰ ਹਨ, ਨਾਲ ਮਿਲਾ ਲਿਆ ਜਾਏ,ਫੇਰ ਸਰਹਿੰਦ ਮਾਰੀ ਜਾਏ। ਸਢੌਰਾ ਬਹੁਤ ਪੁਰਾਣਾ ਟਿਕਾਣਾ ਹੈ, ਬੋਧੀਆਂ ਵੇਲੇ ਉਹਨਾਂ ਦਾ ਧਰਮ ਅਸਥਾਨ ਸੀ, ਇਸ ਦਾ ਨਾਮ ਤਦੋਂ ਸਾਧਾਵਰ ਸੀ, ਜਿਸ ਤੋਂ ਵਿਗੜਕੇ ਸਾਧੂਵਾੜਾ ਤੇ ਫੇਰ ਸਢੌਰਾ ਪਦ ਬਣਿਆ ਸੀ। ਇਸ ਸਮੇਂ ਸਢੌਰਾ ਮੁਸਲਮਾਨਾਂ ਦਾ ਭਾਰਾ ਅੱਡਾ ਸੀ। ਬੁੱਧੂ ਸ਼ਾਹ ਥੀ ਏਥੋਂ ਦਾ ਸੀ, ਜਿਸ ਦਾ ਅਸਲ ਨਾਮ ਸ਼ਾਹ ਬਦੁਰਉੱਦੀਨ ਸੀ। ਬੁੱਧੂ ਸ਼ਾਹ ਨੂੰ ਸਢੌਰੇ ਦੇ ਹਾਕਮ ਨੇ ਕਤਲ ਕੀਤਾ ਸੀ, ਇਸ ਕਰਕੇ ਬੰਦਾ ਸਢੌਰੇ ਵਲ ਵਧਿਆ। ਪਰ ਸਢੌਰੇ ਤੋਂ ਪਹਿਲਾਂ ਬੰਦਾ ਕਪੂਰੀ ਤੇ ਪਿਆ। ਇਥੋਂ ਦੇ ਸਿਰਕਰਦੇ ਕੁਵਮੁੱਦੀਨ ਨੇ ਇਲਾਕੇ ਦੀ ਕੋਈ ਸੁੰਦਰ ਇਸਤ੍ਰੀ ਬੇਪਤੀ ਕੀਤੇ ਬਿਨਾਂ ਨਹੀਂ ਛੱਡੀ ਸੀ। ਪਰਜਾ ਕੁਰਲਾ ਰਹੀ ਸੀ। ਸੋ ਸਢੌਰੇ ਤੋਂ ਪਹਿਲਾਂ ਬੰਦੇ ਨੇ ਇਸ ਨੂੰ ਸੋਧਿਆ। ਅਗਰੋਂ ਸਢੌਰੇ ਨੂੰ ਛੇਤੀ ਹੀ ਫਤੇ ਕਰ ਲਿਆ। ਸਢੌਰਾ ਮਾਰਕੇ ਫੇਰ ਛਤਬਨੂੜ ਵਲ ਰੁਖ ਕੀਤਾ ਤੇ ਕੀਰਤਪੁਰ ਕਾਸਦ ਦੁੜਾ ਦਿੱਤਾ ਕਿ ਸਾਨੂੰ ਹੁਣ ਆ ਮਿਲ। ਬੰਦੇ ਦਾ ਖਰਖੌਡੇ ਤੋਂ ਸਰਹਿੰਦ ਤਕ ਦਾ ਫਤੇ-ਸਫਰ ਅੱਗੇ ਵੱਖਰੇ ਦਿੱਤੇ ਨਕਸ਼ੇ ਤੋਂ ਸਾਫ ਸਮਝ ਪੈ ਜਾਏਗਾ।

*ਸਨਾਮ ਫੁਟਲੋ ਕੁਝ ਜਾ ਨੇ ਵਰਜਾ ਸੀ ਪਰ ਬੰਦੇ ਨਹੀਂ ਫੁਟੇ। ਸਿੱਧਾ ਸਮਾਣੇ ਵਲ ਹੀ ਗਿਆ।

ਕਤਲ ਕਰਿ ਦੀਜੈ' ॥ ੧੭ ॥ ਦਲ ਮਹਿ ਭੇ ਦੁੰਦਭਿ ਸਮੁਦਾਏ। ਕਰਨੋ ਹੁਕਮ 'ਗਹਿ ਡੰਕ ਬਜਾਏ'। ਸਾਵਧਾਨ ਸਗਰੇ ਜਬਿ ਭਏ। ਚਢੇ ਤੁਰੰਗਨ ਆਯੁਧ ਲਏ ॥ ੧੮ ॥ ਬੰਦਾ ਹੋਇਸਿ ਹਯ ਅਸਵਾਰ। ਬਾਬੇ ਜੁਗਮ ਸੰਗ ਮਹਿ ਧਾਰਿ। ਜਾਇ ਸਵੌਰੇ ਕਹੁ ਭਬਿ ਘੇਰਾ। ਤੁਪਕ ਤੋਪ ਚਾਲੀ ਤਿਸ ਬੇਰਾ॥੧੯॥ਪਹਿਲੇ ਵਹਿਰ ਨਿਕਸਿ ਕਰਿ ਲਰੇ। ਸੱਯਦ ਖਾਨ ਮੁਗ਼ਲ ਗਨ ਅਰੇ। ਕੜਾਕੜੀ ਮਾਚਨੋ ਘਮਸਾਨਾ। ਗੌਰੀ ਚਲੀ ਧਨੁਖ ਤੇ ਬਾਨਾ ॥੨੦॥ ਪੁਨ ਚਹੂੰ ਓਰ ਘਾਲਿ ਕਰਿ ਜ਼ੋਰ। ਦਏ ਤੁਰਕ ਗਨ ਕੌ ਮੁਖ ਮੋਰਿ। ਬਾਹਰ ਠਹਿਰ ਨ ਸਕੇ ਲਰਾਈ। ਬਰੇ ਦੁਰਗ ਮਹਿ ਹ੍ਵੈ ਸਮੁਦਾਈ ॥ ੨੧ ॥ ਪਾਕੀ ਕੰਧ ਸਥਾਨ ਉਤੰਗ। ਬਛੋ ਮਵਾਸੀ ਹੋਹਿ ਨ ਭੰਗ। ਤਿਸ ਕੌ ਲਾਇ ਮੋਰਚੇ ਥਿਰੇ। ਗੋਰਾ ਚਲਨਿ ਸ਼ੁਰੂ ਗਨ ਕਰੇ ॥ ੨੨ ॥ 'ਸ਼ਾਹਿ ਕੁਮੈਤ*' ਪੀਰ ਇਕ ਤਹਾਂ। ਜਿਸਕੀ ਕਬਰ ਸਕੈਚਨ ਮਹਾਂ। ਚਾਮੀਕਰ ਭੀਤਰ ਬਹੁ ਲਾਗਾ। ਬਹੁ ਊਚੋ ਜਗ ਮਹਿੰ ਜਿਹ ਜਾਗਾ ॥ ੨੩ ॥ ਪਾਹਨ ਦੁਰਗ ਬੀਚ ਤੇ ਮਾਰੈਂ। ਦਲ ਪਰ ਬਰਖੈਂ ਭਟਨ ਪ੍ਰਹਾਰੈਂ। ਨਿਤ ਪ੍ਰਤਿ ਜੁੱਧ ਹੋਤਿ ਬਹੁ-ਤੇਰਾ। ਹੋਲਾ ਘਾਲਿ ਘਾਲਿ ਭਟ ਭੇਰਾ ॥ ੨੪ ॥ ਅਰਨੋ ਦੁਰਗ ਟੂਟਨੋ ਜਬਿ ਨਾਂਹੀ। ਬੰਦੇ ਜਤਨ ਬਿਚਾਰਨੋ ਤਾਂਹੀ। ਵਹਿਰ ਬਛੋ ਦਮਦਮਾ ਉਸਾਰਾ। ਤੁਰਨ ਲਾਗੇ ਮਨੁਜ ਹਜ਼ਾਰਾ ॥ ੨੫॥ ਦਿਨ ਪ੍ਰਤਿ ਦਲ ਬ੍ਰਿੰਧੈ ਬਛ ਐਸੇ। ਹੋਇ ਸਵਾਧਾ ਭਨੋਛਾ ਜੈਸੇ। ਦੂਰ ਦੂਰ ਲਗਿ ਲੂਟਨਿ ਧਾਵੈਂ। ਗਨ ਧਨ ਧਾਨ ਪੁਰਿਨਿ ਤੇ ਲਯਾਵੈਂ ॥ ੨੬ ॥ ਭਾ ਉਤੰਗ ਦਮਦਮਾ ਉਚੇਰਾ। ਚਢਿ ਬੰਦਾ ਊਪਰ ਤਿਸ ਬੇਰਾ। ਦ੍ਰਿਸ਼ਟਿ ਦੁਰਗ ਕੋ ਬਿਖੈ ਲਗਾਈ। ਸਤਿਗੁਰ ਸਰ ਔਚਨੋ ਸਮੁਹਾਈ ॥੨੭॥ ਹੁਕਮ ਦਯੋ ਦਲ ਕੌ 'ਹੁਇ ਹੋਲਾ'। ਸੁਨਿ ਚਹੁੰ ਦਿਸ਼ਾ ਸ਼ੋਰ ਬਛ ਮੋਲਾ। ਧਾਇ ਧਾਇ ਗਢ ਕੌ ਲਗਿ ਗਏ। ਤਤਛਿਨ ਸੁਭਟ ਅਰੂਢਤਿ ਭਏ ॥ ੨੮ ॥ ਉਮਛ ਪਰਨੋ ਦਲ ਬੀਚ ਪ੍ਰਵੇਸ਼ੇ। ਬਜਨੋ ਖੜਗ ਰਿਪੁ ਕਦਨ ਬਿਸ਼ੇਸ਼ੇ। ਤਡਾ ਮੁੱਛ ਕਰਿ ਅੰਗ ਘਨੇਰੇ। ਬਿਥਰੀ ਲੌਥ ਪੋਥ ਗਨ ਹੇਰੇ ॥ ੨੯ ॥ ਏਕ ਬਾਰ ਹੀ ਸਕਲ ਬਿਨਾਸ਼ੇ। ਢਾਹਿ ਮਦਾਨ ਕੀਨਿ ਚਹੁੰ ਪਾਸੇ। ਬਹੁਰ ਨਗਰ ਮਹਿੰ ਦਲ ਥਰਿ ਗਯੋ। ਜੋ ਦੇਖਨੋ

*ਸ਼ਾਯਦ ਕਵੀ ਜੀ ਦਾ ਭਾਵ 'ਕੁਤਬੁਲ ਅਕਤਾਬ' ਦੀ ਖਾਨਕਾਹ ਤੋਂ ਹੈ। ਪ੍ਰੰਤੂ ਇਹ ਖਾਨਕਾਹ ਤੇ 'ਗੰਜੇ ਸ਼ਹੀਦਾਂ' ਬੰਦੇ ਨੇ ਢਾਹੀਆਂ ਨਹੀਂ, ਹੁਣ ਤਕ ਸਲਾਮਤ ਹਨ। ਪਹਿਲੀ ਦੀ ਛਤ ਧੁਆਂਖੀ ਹੋਈ ਦੱਸਦੀ ਹੈ ਕਿ ਇਸ ਨੂੰ ਅੱਗ ਲਗੀ ਹੈ, ਪਰ ਚੂਨੇ ਦੀ ਹੋਣ ਕਰਕੇ ਧੁਆਂਖੀ ਹੋਈ ਹੈ ਸੜੀ ਨਹੀਂ !

ਟਿ ਦਯੋ ॥ ੩੦ ॥ ਮੁਗ਼ਲ ਪਠਾਨ ਨ ਸੱਯਦ ਛੋਰਾ। ਸ਼ੇਖ ਮਰੇ ਖਤਿ ਘੋਰਾ। ਲੂਟਸੋ ਬਰੈ ਸਦਨ ਮਹਿੰ ਜਾਈ। ਤੁਰਕਾਨੀ ਆਨੀ ॥ ੩੧ ॥ ਨੀਚ ਜਾਤਿ ਕੇਤਿਕ ਕਰ ਲਈ[1]। ਭੋਗੀ ਪਕਰਿ ਨ ਦਈ। ਕੇਤੀ ਦਲ ਮਹਿੰ ਤਯਾਗੀ ਲਯਾਇ। ਸੁਥਨੀ ਮਹਿੰ ਮੂਖਕ ਪ੍ਰਵਸ਼ਾਇ*॥੩੨॥ ਊਪਰ ਬਾਂਧੇ ਕਸ ਕਰਿ ਨੀਬੀ। ਉਛਰੀ ਫਿਰਤ ਉਤਹਿ ਇਤ ਬੀਬੀ। ਤਰੇ ਪਾਉਂਚੇ ਬੰਧਨ ਕਰੇ। ਨਹਿ ਮੂਖਕ ਨਿਕਸੈ ਚਰ ਬਰੇ ॥ ੩੩ ॥ ਸਯਦਾਨੀ, ਮੁਗ਼ਲਾਨਿ, ਪਠਾਨੀ। ਕਯਾ ਤਿਨ ਕੀ ਤਿ ਕਰਹਿੰ ਬਖਾਨੀ। ਜੋ ਕਬਿ ਨਰ ਨ ਹੋਰਨੇ ਪਾਈ। ਭਈ ਦਸ਼ਾ ਅਸ ਤਹਾਂ ਭੁਮਾਈ ॥ ੩੪ ॥ ਘੋਰ ਪਾਪ ਕੋ ਫਲ ਬਿਦਤਯੋ। ਨਾਸ਼ ਨਗਰ ਕੋ ਹੋਵਤਿ ਭਯੋ। ਨਰ ਮਰਿ ਗਏ ਲਈ ਗਹਿ ਨਾਰੀ। ਹੋਯਹੁ ਕਾਲ ਭਯੰਕਰ ਭਾਰੀ ॥ ੩੫ ॥ ਪੁਨ ਬੰਦੇ ਚਿਤ ਬੀਚ ਬਿਚਾਰੀ।–ਨਹੀਂ ਪੀਰ ਕੀ ਕਬਰ ਬਿਦਾਰੀ। ਹਿੰਦੂ ਮ੍ਰਿਤਕ ਜਿਸ ਆਗੇ ਜਾਇ। ਨਹੀਂ ਅਗਨ ਮਹਿੰ ਜਰਹਿ ਕਦਾਇ† ॥੩੬॥ ਇਸਕੋ ਛੋਰਨ ਨਾਂਹਿਨ ਆਛੇ। ਰੁਚਿਰ ਮਸੀਤ

[1]ਨੀਵੀਆਂ ਜਾਤੀਆਂ (ਦੇ ਲੁਟੇਰਿਆਂ) ਨੇ (ਜੋ ਲੁੱਟ ਦੀ ਖਾਤਰ ਨਾਲ ਰਲੇ ਸਨ) ਕਿੰਨੀਆਂ ਕੁ ਕਰ ਲੀਤੀਆਂ।

*ਅੱਗੇ ਅੰਸੂ ੧੦ ਦੇ ਅੰਕ ੧੯ ਵਿੱਚ ਬੀ ਇਹੋ ਕਿਹਾ ਹੈ। ਇਹ ਇਸਤ੍ਰੀਆਂ ਨੀਚ ਜਾਤਾਂ ਦੇ ਲੁਟੇਰੇ ਲੋਕਾਂ ਫੜੀਆਂ ਹਨ, ਸਿੰਘ ਧਰਮ ਧਾਰੀਆਂ ਨੂੰ ਤਾਂ ਆਗਯਾ ਹੀ ਨਹੀਂ ਹੈ ਦੇਖੋ ਪਿੱਛੇ ਰੁਤ ੬ ਅੰਸੂ ੨੦ ਦਾ ਅੰਕ ੫੭ ਤੋਂ ੨੦ ਤਕ। ਭੰਗੂ ਜੀ ਨੇ ਸਛੈਰੇ ਮਾਰਨ ਦੇ ਪ੍ਰਸੰਗ ਵਿੱਚ ਇਹ ਚੂਹੇ ਸੁੱਥਣਾਂ ਦਾ ਪ੍ਰਸੰਗ ਨਹੀਂ ਦਿੱਤਾ। ਇਹ ਗਲਾਂ ਠੀਕ ਨਹੀਂ ਜਾਪਦੀਆਂ। ਇਕ ਗਲ ਇਹ ਬੀ ਹੈ ਕਿ ਸਛੈਰੇ ਦੇ ਸੱਯਦਾਂ ਸ਼ੇਖਾਂ ਮੁਗਲਾਂ ਤੋਂ ਪ੍ਰਜਾ ਅਤਿ ਤੰਗ ਸੀ, ਲੋਕ ਬਦਲੇ ਲੈਣ ਦੇ ਭੁੱਖੇ ਸਨ। ਭਾਈ ਕਰਮ ਸਿੰਘ ਜੀ ਲਿਖਦੇ ਹਨ ਕਿ ਬੰਦੇ ਨੂੰ ਕਤਲਗੜ੍ਹੀ ਦੀ ਕਤਲ ਤੇ ਹੋਰ ਗਲਾਂ ਦਾ ਦੋਸ਼ ਕੋਈ ਨਹੀਂ, ਇਹ ਤਾਂ ਭੜਥੂ ਤੱਤੇ ਤੇ ਮਜ਼ਲੂਮਾਂ ਨੇ ਹੀ ਉੱਠਕੇ ਬਦਲੇ ਲੈ ਲਏ ਸਨ। ਭੰਗੂ ਜੀ ਹਿੰਦੂਆਂ ਦੀ ਰੱਖਜਾ ਬਾਬਤ ਐਉਂ ਲਿਖਦੇ ਹਨ:–

'ਹਿੰਦੂਅਨ ਕੇ ਘਰ ਲੀਨੇ ਰਾਖ। ਮੁਸਲਮਾਨ ਕਈ ਕਤਲੋ ਆਖ।
ਬੋਦੀ ਵਾਲੇ ਨਾਹਿ ਸਤਾਯੋ। ਬਿਨ ਬੋਦੀ ਤਿਸ ਮਾਰਿ ਗਵਾਯੋ।
ਜੋ ਹਿੰਦੂਅਨ ਘਰ ਜਾਇ ਛਿਪੇ ਤੇਊ ਲਏ ਉਬਾਰ।

†ਰਵਾਯਤ ਹੈ ਕਿ ਜੇ ਹਿੰਦੂ ਮੁਰਦਾ ਇਸ ਕਬਰ ਅਗੋਂ ਲੰਘ ਜਾਂਦਾ ਸੀ ਤਾਂ ਉਹ ਸੜਦਾ ਨਹੀਂ ਸੀ; ਇਹ ਵਹਿਮ ਸੀ ਯਾ ਮੁਸਲਮਾਨ ਜ਼ਰੂਰੀ ਉਸ ਨੂੰ ਸਾੜਨ ਨਹੀਂ ਸਨ ਦੇਂਦੇ।

ਬਿਦਾਰਨ ਬਾਂਛੋਂ–। ਗਯੋ ਆਪ ਤਹਿੰ ਜਿਸ ਥਲ ਖਰੀ। ਕੰਚਨ ਲਿਪਤ ਅਨਿਕ ਬਿਧਿ ਕਰੀ ॥ ੩੭ ॥ ਜਾਨਿ ਸੁ ਥੰਦੇ ਕੋ ਆਗਵਨੂ। ਡਗਮਗ ਕੰਪੀ ਕਬਰ ਸ ਭੁਵਨੂ। ਗੁਰ ਸਰ ਕੀ ਤਬਿ ਨੌਕ ਧਸਾਈ। ਰਿਸ ਕਰਿ ਸਭਿ ਮਹਿੰ ਉਚ ਅਲਾਈ ॥ ੩੮ ॥ 'ਅਬਿ ਗੀਦੀ ਕੰਬੇ ਕਜਾ ਹੋਇ। ਜਸੋ ਹਮਾਰੋ ਪਲਟਾ ਸੋਇ[1]'। ਠਹਿਰ ਗਈ ਕੰਪਨ ਤੇ ਫੇਰ। ਹੋਤੁ ਬਿਦਾਰਨ ਲਗੇ ਘਨੇਰ ॥੩੯॥ ਸਰਬ ਕਬਰ ਜਥਿ ਤਿਹ ਖਨਵਾਈ। ਹਾਡ ਤਰੇ ਤੇ ਲੀਏ ਕਢਾਈ। ਕਾਸ਼ਟ ਬਿਖੈ ਅਗਨਿ ਤੇ ਜਾਰੇ। ਲਗੇ ਮਸੀਤ ਬਿਦਾਰਤਿ ਸਾਰੇ ॥ ੪੦ ॥ ਢਾਹਿ ਕੀਨਿ ਮੈਦਾਨ ਸਥਾਨ। ਜੁਤਿ ਅਜ਼ਮਤ ਕੋ ਕੀਨਿ ਵਿਰਾਨ। ਗੁਰੂ ਕਹਜੋ ਪਲਟਾ ਸੋ ਲੀਨਿ[2]। ਸਹਿਤ ਪੀਰ ਪੁਰਿ ਨਰ ਤੇ ਹੀਨ[3] ॥੪੧॥ ਕਈ ਹਜ਼ਾਰ ਜੁਰਜੋ ਦਲ ਆਇ। ਸ਼ਸਤ੍ਰ ਤੁਰੈਗ ਤੋਪ ਸਮੁਦਾਇ। ਪਰੀ ਧਾਂਕ ਕੰਪਜੋ ਤੁਰਕਾਨਾ। ਸੁਨਿ ਸੁਨਿ ਸਭਿ ਕੋ ਧੀਰਜ ਹਾਨਾ॥੪੨॥ 'ਕੋ ਇਹ ਭਯੋ ਨ ਜਾਨਜੋਂ ਜਾਈ। ਨਹਿੰ ਕਿਸ ਥਲ ਕੋ ਰਾਜਾ ਰਾਈ। ਔਚਕ ਪ੍ਰਗਟਜੋ ਦੇਸ਼ ਬਿਨਾਸ਼ਾ। ਕਜਾ ਸੁਧ, ਆਗੇ ਕਰਹਿ ਬਿਲਾਸਾ[4]' ॥੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉੱਤਰ ਅੰਸੇ 'ਸਢੌਰਾ ਮਾਰਨ' ਪ੍ਰਸੰਗ ਬਰਨਨੰ ਨਾਮ ਅਸ਼ਟਮੋ ਅੰਸੂ ॥ ੮॥

੯. [ਵਜ਼ੀਰ ਖਾਂ ਨਾਲ ਮੁਕਾਬਲਾ]।

ਦੋਹਰਾ ॥ ਇਸ ਬਿਧਿ ਕਰਜੋ ਉਜਾਰ ਪੁਰਿ ਤੁਰਕਾਨਾ ਸੈਘਾਰਿ। ਭਯੋ ਮਹਾਂ ਦਲ ਆਨਿ ਤਬਿ ਕੀਨਹੁ ਕੂਚ ਬਿਚਾਰ ॥੧॥ ਚੌਪਈ॥ ਸ਼ਹਿਰ ਸਮਾਨਾ[5]* ਬ੍ਰਿੰਦ ਪਠਾਨ। ਜੋ ਸਿਵਕਾ ਪਰ ਕਰਹਿੰ ਪਯਾਨ। ਨਿਜ ਨਿਜ ਰਖੀ ਬਾਹਨੀ ਪਾਸ। ਬਿਬਿਧ ਬਿਧਿਨ ਬਹੁ ਬਿਲਸ ਬਿਲਾਸ॥੨॥ ਸੁਨਿ ਕੈ ਧਨ ਗਨ ਅਰੁ ਤੁਰਕਾਨਾ। ਨਿਜ ਦਲ ਜੋਰਿ ਕੀਨਿ ਪ੍ਰਸਥਾਨਾ। ਦੁੰਜਭਿ ਪੁੰਜ ਬਜਾਵਤਿ ਚਾਲੇ। ਇਤ ਉਤ ਲੂਟਤਿ ਜਾਤਿ ਉਤਾਲੇ ॥੩॥ ਉਛੀ ਗਰਦ ਛਾਦਜੋ ਅਸਮਾਨਾ। ਤੋਪ ਤੁਪਕ ਗਨ ਸ਼ਬਦ ਮਹਾਨਾ। ਰੌਰਾ ਪਰਜੋ

[1]ਭਾਵ ਉਸ ਬਦਲੇ ਲੈਣ ਦਾ ਹੈ। [2]ਗੁਰੂ ਜੀ ਦੇ ਕਹੇ ਅਨੁਸਾਰ ਇਹ ਬਦਲਾ ਲੀਤਾ। [3]ਨਗਰ ਪੀਰ ਤੇ ਪੁਰਸ਼ਾਂ ਤੋਂ ਰਹਿਤ ਕਰ ਦਿੱਤਾ। [4]ਕੀ ਪਤਾ ਅੱਗੇ ਕੀ ਕੌਤਕ ਕਰੇਗਾ। [5]ਨਾਮ ਸ਼ਹਿਰ ਦਾ, ਇਹ ਰਿਆਸਤ ਪਟਿਆਲੇ ਵਿਚ ਹੈ।

*ਇਹ ਮੁਸੰਤਫਾਬਾਦ ਤੇ ਸਢੌਰੇ ਤੋਂ ਪਹਿਲੋਂ ਫਤੇ ਹੋ ਚੁੱਕਾ ਸੀ। ਕਵੀ ਜੀ ਪਾਸ ਜੰਗਾਂ ਦੀ ਤਰਤੀਬ ਠੀਕ ਨਹੀਂ ਅੱਪੜੀ। ਠੀਕ ਤਰਤੀਬ ਅਸੀਂ ਪਿੱਛੇ ਦੇ ਚੁਕੇ ਹਾਂ ਤੇ ਪਿੱਛੇ ਦਿੱਤੇ ਨਕਸ਼ੇ ਤੋਂ ਸਫੁਟ ਦਿੱਸ ਰਹੀ ਹੈ।

ਦੇਸ਼ ਭਯ ਮਾਨੈ। ਭਾਜ ਚਲੈ ਜਿਮ ਪਾਤ ਪੁਰਾਨੈ ॥ ੪ ॥ ਕਰੈ ਕੂਚ ਦਰ ਕੂਚ ਸਿਧਾਰੈ। ਤੁਰਤ ਪਠਾਨ ਆਨਿ ਲਲਕਾਰੈ। 'ਜਨੋਂ ਕਨੋਂ ਕਰਿ ਮੈਂ ਸਰਬ ਸਿੰਘਰਿਹੌਂ। ਕਹਾਂ ਪਲਾਵੋ ਘੋਰਤਿ ਧਰਿ ਹੌਂ' ॥ ੫ ॥ ਸਹਿ ਨ ਸਕੈ ਸਭਿ ਚਵੈ ਪਠਾਨ। ਲਸ਼ਕਰ ਅਪਨੋ ਜੋਰਿ ਮਹਾਨ। ਰਣ ਮੁਕਾਬਲਾ ਸਠਮੁਖ ਹੋਵਾ। ਦੁਇਦਿਸ਼ਿ ਜੋਗ ਘਨੋ ਹੁਇ ਜੋਵਾ ॥ ੬ ॥ ਤੋਪ ਤੁਫੰਗੈਂ ਛੂਟਨਿ ਲਾਗੀ। ਕੜਕੀ ਮਨਹੁ ਕਾਲਕਾ ਜਾਗੀ। ਬਰਖਹਿ ਗੋਰਾ ਅਰੁ ਗਨ ਗੋਰੀ। ਧੂਮ ਧਾਮ ਪਸਰੀ ਚਹੁ ਓਰੀ ॥ ੭ ॥ ਧੁਖਹਿੰ ਪਲੀਤੇ ਉਠਹਿੰ ਅਵਾਜਾ। ਭੈਰਵ ਭੈਰਵ ਹੁਇ ਕਰਿ ਗਾਜਾ[1]। ਭੂਤ ਪ੍ਰੇਤ ਨਾਚਤਿ ਅਰੁ ਗਾਵਤਿ। ਰੁਧਰ ਪਿਯਤਿ ਜੋਗਨਿ ਕਿਲਕਾਵਤਿ ॥੮॥ ਐਸੋ ਪਰਯੋ ਅਧਿਕ, ਘਮਸਾਨਾ। ਲੋਥ ਪੋਥਨਾ ਭਈ ਮਹਾਨਾ। ਚੀਕਤਿ ਚੁੰਚ ਚਾਂਵਡਾ[2] ਭਰਿ ਭਰਿ ਬਾਇਸ ਖਾਇੰ ਮਾਸ ਮਦ ਭਰਿ ਕਰਿ॥੯॥ਕੂਕ ਕੂਕ ਕੂਕਰ ਗੋਮਾਇ। ਸ਼ੋਣਤ ਆਮਿਖ ਕੋ ਬਹੁ ਖਾਇੰ। ਭਯੋ ਭਯੰਕਰ ਭੀਰੁ ਭੂਰ[3]। ਛੋਰਿ ਛੋਰਿ ਕਰਿ ਸਰਬ ਸ਼ਗੁਰ ॥੧੦॥ ਕਹਿੰ ਲਗ ਬਰਨੋਂ ਜੋਗ ਬਿਸਾਲਾ। ਮਾਰੇ ਪਰੇ ਪਠਾਨ ਕਰਾਲਾ। ਅਰਹਿ ਲਰਾਈ ਹੇਰਹਿ ਬੰਦਾ[4]। ਗੁਰ ਸਰ ਕੋ ਸੰਭਾਰਿ ਬਿਲੰਦਾ ॥ ੧੧ ॥ ਚਿਪ ਲਸ਼ਕਰ ਕੋ ਔਂਚਹਿ ਸਨਮੁਖ। ਬਿਨਾ ਪ੍ਰਹਾਰ ਹੋਤਿ ਗਨ ਬੇਮੁਖ[5]। ਇਸੀ ਰੀਤਿ ਦੁਰਗ ਜੁ ਅਰਿ ਜਾਇ। ਤਹਿੰ ਸਰ ਔਂਚਹਿ ਦ੍ਰਿਸ਼ਟਿ ਲਗਾਇ ॥੧੨॥ ਛੁਟਿ ਜਾਇ, ਨਹਿੰ ਰਹੈ ਮਵਾਸੀ। ਜੋ ਲਸ਼ਕਰ ਅਰਿ ਹੋਹਿ ਬਿਨਾਸ਼ੀ[6]। ਸਰ ਮਹਿੰ ਕਰਾਮਾਤ ਇਸ ਭਾਂਤਿ। ਨਹਿੰ ਠਹਿਰਹਿ ਸ਼ੱਤ੍ਰੁ ਹੁਇ ਘਾਤ ॥੧੩॥ ਲੂਟ ਕੂਟ ਕਰਿ ਸ਼ਹਿਰ ਸਮਾਨਾ। ਬਲੀ ਪਠਾਠਨੰ ਕੋ ਕਰਿ ਹਾਨਾ। ਤੁਰਕਾਨੀ ਬਹੁ ਗਹਿ ਗਹਿ ਆਨੀ। ਨੀਚਨ ਭੋਗੀ ਰਾਖਨਿ ਠਾਨੀ* ॥੧੪॥ ਪਸਰਯੋ ਦਲ ਲੂਟਨੋ ਸਭਿ ਦੇਸ਼।

[1]ਭੈਰੋਂ ਭਯਾਨਕ ਹੋਕੇ ਗੱਜਿਆ। (ਅ) ਭੈਰੋਂ ਭੈਦਾਇਕ ਸ਼ਬਦ ਨਾਲ ਗੱਜਿਆ। [2]ਗਿੱਧਾਂ। [3]ਕਾਇਰਾਂ ਲਈ (ਸਮਾਂ) ਬਹੁਤ ਹੀ ਭਯਾਨਕ ਹੋ ਗਿਆ। [4]ਜਦੋਂ ਬੰਦਾ ਦੇਖੇ ਕਿ ਲੜਾਈ ਵਿਚ ਅੜ ਪੈ ਗਈ ਹੈ। [5]ਗੁਰੂ ਤੋਂ ਬੇਮੁਖਾਂ ਸਮੂਹਾਂ ਦਾ ਬਿਨਾ ਮਾਰੇ(ਨਾਸ਼)ਹੁੰਦਾ ਹੈ। [6]ਜੋ ਲਸ਼ਕਰ ਅੜਦਾ ਹੈ ਨਾਸ਼ ਹੋ ਜਾਂਦਾ ਹੈ। *ਇਸ ਤੋਂ ਭਾਵ ਇਹ ਹੈ ਕਿ ਗੁਰੂ ਕਾ ਹੁਕਮ ਕਿ ਤੁਰਕਾਨੀਆਂ ਨਹੀਂ ਭੋਗਣੀਆਂ ਸਿੰਘ ਪਾਲ ਰਹੇ ਹਨ, ਨੀਚਾਂ ਲੁਟੇਰਿਆਂ ਨੇ ਜੋ ਨਾਲ ਸਨ ਭੋਗੀਆਂ। ਚੰਗਾ ਹੁੰਦਾ ਕਿ ਬੰਦਾ ਇਹ ਭੀ ਰੋਕਦਾ ਪਰ ਇਸ ਵੇਲੇ ਲੁਟੇਰੇ ਤੇ ਨੀਚਾਂ ਦੀ ਧਾੜ ਨਾਲ ਬਹੁਤੀ ਸੀ ਤੇ ਬੰਦੇ ਵਲੋਂ ਹੁਕਮ ਤੋਂ ਬਿਨਾਂ ਇਹ ਸਖਤੀਆਂ ਵਰਤ ਲੈਂਦੇ ਸਨ। ਦੂਸਰੇ ਉਸੇ ਦਿਲਾਕੇ ਦੇ ਮਜ਼ਲੂਮ ਉਠ ਪੈਂਦੇ ਤੇ ਅਪਣੇ ਜ਼ਾਲਮਾਂ ਤੋਂ ਬਦਲੇ ਲੈਣ ਲਈ ਦਿਲਾਂ ਦੇ ਗੱਚ ਕੱਢਦੇ।

ਜੰਗਲ ਭਰ ਜਾਂਗੁਲਕ ਵਿਸ਼ੇਸ਼[1]।ਸਭਿ ਪ੍ਰਥਾਧ ਕੋ ਲੂਟਿ ਉਜਾਰਾ।ਠੌਰ ਠੌਰ ਰੌਰਾ ਪਰਿ ਭਾਰਾ ॥ ੧੫ ॥ ਗੁਰ ਬਰਜਨੋ ਮਾਰੀ ਨ ਸੁਨਾਮ। ਰਹੈ ਸਾਧ ਮੂਲਾ ਜਿਸ ਨਾਮ। ਦੇਸ਼ ਬਿਦੇਸ਼ ਬਿਖੈ ਸਮੁਦਾਏ। ਢੂਤੋਂ ਸਿੰਘ ਜੋ ਸੁਨਿ ਸੁਨਿ ਆਏ ॥ ੧੬ ॥–ਭਯੋ ਹਮਨ ਕੋ[2] ਦਲ ਬਲ ਭਾਰਾ। ਮਾਰ ਲੂਟ ਬਿਨ ਅਵਰ ਨ ਕਾਰਾ। ਛਿਟਕੀ ਪੁਰੀ ਸਿਰ੍ਹੰਦ ਬਿਸਾਲੀ। ਤਿਸ ਕੋ ਮਾਰਨ ਜੁਹੋਂ ਉਤਾਲੀ–॥ ੧੭ ॥ ਬਸਹਿ ਬਜ਼ੀਦਖਾਨ ਜਹਿ ਪਾਪੀ। ਸਾਹਿਬਜ਼ਾਦਨਿ ਕੋ ਸੰਤਾਪੀ। ਤਿਸ ਹਤਿਬੇ ਨਿਜ ਹਾਥਨਿ ਲਾਲਸ[3]।ਬੰਦਾ ਭਯੋ ਸੁਚੇਤ ਅਨਾਲਸ[4]॥੧੮॥ਨਿਸ ਦਿਨ ਉੱਦਮ ਕਰਤੋ ਰਹੈ। ਗੁਰ ਕੋ ਪਲਟਾ ਲੈਬੋ ਚਹੈ। ਤ੍ਰਾਸ ਮਾਨਿ ਕਰਿ ਪੁਰਿਜਨ ਸਾਰੇ। ਨਿਜ ਸੂਬੇ ਕੇ ਨਿਕਟ ਸਿਧਾਰੇ ॥੧੯॥ ਪਰਯੋ ਫਤੂਰ ਦੇਸ਼ ਮਹਿਂ ਭਾਰਾ। ਗੁਰ ਸੁਤ ਹਤੇ ਨ ਤਨਕ ਬਿਚਾਰਾ। ਤਿਸ ਅਘ ਕੋ ਫਲ ਅਬਿ ਪ੍ਰਗਟਾਯੋ। ਲਾਖਹੁ ਲੋਕਨ ਬਹੁ ਦੁਖ ਪਾਯੋ ॥ ੨੦ ॥ ਸਾਵਧਾਨ ਹੁਇ ਰੋਕਿ ਅਗਾਰੀ। ਲਸ਼ਕਰ ਕਰੋ ਬਟੋਰਨਿ ਭਾਰੀ। ਲਰੋ ਘਨੇ ਧਰ ਅਰੇ ਨ ਕੋਈ। ਗੁਰ ਦਲ ਪ੍ਰਬਲ ਭਯੋ ਅਤਿ ਸੋਈ[5] ॥ ੨੧ ॥ ਸੁਨਤਿ ਵਜ਼ੀਦ ਖਾਨ ਹੈਂਕਾਰੀ ।ਪੁਰਿਜਨ ਸਨ ਬਹੁ ਧੀਰ ਉਚਾਰੀ। 'ਜਬਿ ਲੌ ਮੋਰੋ ਹਾਥ ਨ ਹੋਰੇ। ਤਬਿ ਲੌ ਸੈਨਾ ਮਿਲੀ ਬਡੇਰੇ ॥੨੨॥ ਹਤੋਂ ਜਾਇ ਜਬਿ ਏਕ ਲਰਾਈ। ਮਿਲੇ ਜਿ ਨਰ ਨਹਿ ਪਰਹਿ ਦਿਖਾਈ। ਏਕ ਏਕ ਕਰਿ ਮਾਰਿ ਬਿਦਾਰੋਂ। ਅਰੈ ਕੌਨ ਅਸ ਨਹੀਂ ਨਿਹਾਰੋਂ' ॥੨੩॥ ਇਮ ਕਹਿ ਨਿਜ ਕਰਿਵਾਯਸਿ ਤਮਾਰੀ। ਹਯਨਿ ਹਜ਼ਾਰਹੁ ਪਾਖਰ[6] ਡਾਰੀ। ਲਵ-ਪੁਰਿ ਆਦਿ ਜਿ ਲਸ਼ਕਰ ਅਹੇ। ਸਕਲ ਬਟੋਰਿ ਅਨਾਵਨ ਚਹੇ ॥ ੨੪ ॥ ਦੁੰਦਭਿ ਬਜਤਿ ਸੈਂਕਰੇ ਆਏ। ਜਿਮ ਜਲਨਿਧਿ ਕੋ ਜਲ ਫੈਲਾਏ। ਪੁਰਿ ਸ਼ਿਰ੍ਹੰਦ ਕੇ ਚਹੁੰ ਦਿਸ਼ਿ ਡੇਰੇ। ਗਜ ਬਾਜੀ ਜੁਤਿ ਸੁਭਟ ਘਨੇਰੇ ॥ ੨੫ ॥ ਬੰਦੇ ਕੀ ਸੁਧਿ ਲੈ ਕਰਿ ਚਢਨੋ। ਚਮੂੰ ਬਿਲੋਕਿ ਗਰਬ ਉਰ ਬਢਨੋ। ਅਲਪ ਮਜ਼ਲ ਤੇ ਚਲਤਿ ਅਗਾਰੀ। ਸੁਨਹਿ ਹਤਸੁ ਤੁਰਕਾਨਾ ਭਾਰੀ[7] ॥ ੨੬ ॥ ਇਤ ਇਹ ਲੂਟ ਕੂਟ ਬਹੁ ਦੇਸ਼। ਪੁਰਿ ਗ੍ਰਾਮਨਿ ਚਲਿ ਨਵੇਂ ਹਮੇਸ਼।

[1]ਜੰਗਲ ਸਾਰਾ(ਪਰ)ਛੋਟਾ ਜੰਗਲ ਵਿਸ਼ੇਸ਼ ਕਰਕੇ। ਜੰਗਲ ਤੋਂ ਮੁਰਾਦ ਮਾਲਵੇ ਦੀ ਹੁੰਦੀ ਹੈ, ਤੇ ਜਾਪਦਾ ਹੈਕਿ ਸਮਾਣੇ ਦੇ ਇਲਾਕੇ ਨੂੰ'ਜਾਂਗੁਲਕ'ਕਹਿ ਰਹੇ ਹਨ।ਜਾਂਗੁਲਕ ਦਾ ਅਰਥ ਜਾਂਗਲੀ ਭੀ ਕਰਦੇ ਹਨ।ਕਈ ਗਿਆਨੀ ਜੁਕ ਦਾ ਅਰਥ ਕਰਦੇ ਹਨ, ਜੰਗਲ ਦੀ ਜਾਗ। ਵਿਸ਼ੇਸ਼ ਕਰਕੇ ਗੋਲੀਆਂ ਨਾਲ ਭਰ ਦਿੱਤੀ। [2]ਸਾਡਾ (ਖਾਲਸੇ) ਦਾ। [3]ਅਪਣੇ ਹੱਥੀਂ ਉਸਨੂੰ ਮਾਰਨ ਦੀ ਚਾਹਨਾ ਹੈ (ਇਸ ਲਈ)। [4]ਸਾਵਧਾਨ। [5]ਕਾਠੀਆਂ। [6]ਤੁਰਕਾਂ ਦਾ ਭਾਰੀ ਮਾਰਿਆ ਜਾਣਾ ਸੁਣਿਆਂ।

ਕਿਤਹੁੰ ਉਜਾਰਤਿ ਕਿਤ ਅਪਨਾਵੈ। ਅੰਨ ਬਸਨ ਥਾਸਨਿ ਧਨ ਲਯਾਵੈਂ ॥ ੨੭ ॥ ਉਤਰਹਿ ਨਹੀਂ ਕਹੂੰ ਬਿਨ ਜੰਗ। ਆਯੁਧ ਧਰੇ ਰਹੈਂ ਸਰਬੰਗ। ਬੰਦੇ ਸੁਨਜੋਂ ਸਿਰਹੰਦ ਪਤਿ ਆਯੋ। ਲਸ਼ਕਰ ਲੈ ਤਹਿ ਤੇ ਨਿਕਸਾਯੋ॥੨੮ ॥ ਹਿਤ ਮਾਰਨ ਕਰਿ ਚੌਂਪ ਬਿਸਾਲਾ।ਚਢਿ ਇਤ ਤੇ ਪੁਰਿ ਲੂਟਿ ਅੰਬਾਲਾ। ਦੀਰਘ ਅਲਪ ਗ੍ਰਾਮ ਕੇ ਨਗਰੀ। ਛੀਨੇ ਬਸਤੁ ਉਜਾਰਹਿ ਸਗਰੀ ॥੨੯ ॥ ਸੰਮੁਖ ਤੁਰਕ ਕੇ ਕੁਚ ਕਰੈਤੇ। ਚਾਹਤਿ ਲਰਿਬੋ ਸ਼ਸਤ੍ਰ ਧਰੈਤੇ। ਛਤ ਬਾਨ੍ਹੂੜ*ਨਗਰ ਜਿਸ ਥਾਨਾਤਹਿੰ ਮੁਕਾਬਲਾ ਦੋਨਹੁੰ ਠਾਨਾ॥੩੦॥ ਇਤ

*ਇਹ ਜੰਗ ਛਤ ਬਨੂੜ ਨਹੀਂ ਹੋਇਆ, ਸਰਹਿੰਦ ਤੋਂ ੧੨ ਕੁ ਕੋਹ ਦੀ ਵਿੱਥ ਤੇ ਚਪੜ ਚਿੜੀ ਪਾਸ ਹੋਇਆ ਹੈ। ਸ੍ਰੀ ਭੰਗੂ ਜੀ ਨੇ ਲਿਖਿਆ ਹੈ:—

ਇਤੀ ਬਜੀਦਾ ਮਾਰਯੋ ਜੇਠ ਸੁਦੀ ਕੇ ਮਾਂਹਿ। ਸਤ੍ਰਹ ਸੈ ਸਤਾਹਠੇ ਚਪੜਚਿੜੀ ਕੇ ਪਾਹਿ।

ਤ੍ਰਯਾਕਲਾਂ ਵਿਚੋਂ ਪੀਰ ਮੁਹੰਮਦ ਅਹਸਨ ਈਜ਼ਾਦ ਨੇ ਆਪਣੇ ਸ਼ਾਹਨਾਮੇ ਵਿਚ ਜੋ ਉਸ ਨੇ ਫਰੁਖ਼ਸੀਅਰ ਦੇ ਹੁਕਮ ਨਾਲ ਲਿਖਿਆ ਸੀ, ਜੰਗ ਦੇ ਮੁਕਾਮ ਦਾ ਨਾਮ ਚਪੜ ਚਿੜੀ ਹੀ ਦਿੱਤਾ ਹੈ। 'ਚਪਾ ਚਿੜੀ' ਨਾਮ ਦਾ ਇਕ ਪਿੰਡ ਖਰੜ ਨਗਰ ਦੇ ਲਾਗਵਾਰ ਹੈ। ਕਵੀ ਜੀ ਨੂੰ ਚਪੜ ਚਿੜੀ ਦੇ ਜੰਗ ਦਾ ਪਤਾ ਤਾਂ ਮਿਲਿਆ ਹੈ, ਪਰ ਉਨ੍ਹਾਂ ਨੇ ਉਸ ਨੂੰ ਵਖਰਾ ਜੰਗ ਸਮਝਿਆ ਹੈ; ਦੇਖੋ ਇਸੇ ਅੰਸ ਦਾ ਅੰਸੂ ੧੧ ਦਾ ਅੰਕ ੨੪।

ਛਤ ਬਨੂੜ ਦੇ ਜੁੱਧ ਦਾ ਠੀਕ ਹਾਲ ਇਉਂ ਹੈ ਕਿ ਸਵੇਰਾ ਮਾਰਦਿਆਂ ਬੰਦੇ ਨੇ ਕੀਰਤਪੁਰ ਮਖੈਲਾਂ ਵਲ ਕਾਸਦ ਘੱਲ ਦਿੱਤੇ ਕਿ ਅਸੀਂ ਛਤ ਬਨੂੜ ਵਲ ਆ ਰਹੇ ਹਾਂ ਤੁਸੀਂ ਖਰੜ ਵਲ ਉਤਰ ਆਓ। ਮਖੈਲ ਸਿੰਘ ਚੱਦ ਦੂਰ ਪਏ ਤੇ ਚੌਪੜ ਅੱਪੜੇ, ਵਜ਼ੀਦ ਖਾਂ ਉਧਰ ਬੰਦੇ ਦੇ ਚੱਕਰ ਖਾਕੇ ਵਧਣ ਤੋਂ ਤਾੜ ਗਿਆ ਸੀ ਕਿ ਇਸ ਨੇ ਮਖੈਲਾਂ ਨੂੰ ਨਾਲ ਮੇਲਣਾ ਹੈ, ਸੋ ਕੀਰਤਪੁਰੋਂ ਮਖੈਲ ਸਿੰਘ ਹਿਲੇ ਸੁਣਦੇ ਸਾਰ ਉਸ ਨੇ ਮਲੇਰਕੋਟਲੀਏ ਸਰਦਾਰਾਂ ਨੂੰ ਫੌਜ ਨਾਲ ਟੋਰਿਆ ਕਿ ਮਖੈਲਾਂ ਨੂੰ ਬੰਦੇਨੂੰ ਮਿਲਣ ਤੋਂ ਪਹਿਲਾਂ ਮਾਰ ਲਓ,ਫੇਰ ਬੰਦੇ ਨੂੰ ਹੱਥੋਂ ਹੱਥੀਂ ਮਾਰ ਲਵਾਂਗੇ। ਮਲੇਰ ਕੋਟਲੇ ਦੇ ਸਰਦਾਰ ਸ਼ੇਰ ਮੁਹੰਮਦ ਖਾਂ, ਇਸ ਦਾ ਭਰਾ ਖਿਜ਼ਰ ਖਾਂ, ਚਾਚੇ ਦੇ ਪੁਤ ਨਸਤਰ ਖਾਂ ਤੇ ਵਲੀ ਮੁਹੰਮਦ ਖਾਂ ਇਸ ਚੜ੍ਹਾਈ ਵਿਚ ਸ਼ਾਮਲ ਸਨ। ਇਨ੍ਹਾਂ ਪਿਛਲਿਆਂ ਦਾ ਭਿਰਾਉ ਨਾਹਰ ਖਾਂ ਸੀ ਜੋ ਚਮਕੌਰ ਦੇ ਘੋਰੇ ਵੇਲੇ ਦਸਮ ਗੁਰਾਂ ਨੇ ਤੀਰ ਨਾਲ ਮਾਰਿਆ ਸੀ ਤੇ ਖਿਜ਼ਰ ਖਾਂ ਉਹ ਸੀ ਜੋ ਕੰਧ ਓਹਲੇ ਲੁਕਕੇ ਬਚ ਗਿਆ ਸੀ, ਏਸੇ ਨੂੰ ਗੁਰੂ ਜੀ ਨੇ ਖ਼ਾਜਾ ਮਰਦੂਦ ਲਿਖਿਆ ਹੈ। ਸੋ ਦਿਨੀਂ ਮਲੇਰੀ ਸਰਦਾਰਾਂ ਦੀ ਖਾਲਸੇ ਨਾਲ ਚੌਪੜ ਪਾਸ ਲੜਾਈ ਹੋਈ। ਸਾਰਾ ਦਿਨ ਜੰਗ ਹੋਇਆ ਪਰ ਹਾਰ ਜਿੱਤ ਨਾ ਹੋਈ। ਸਿੰਘਾਂ ਦਾ ਦਾਰੂ ਸਿੱਕਾ ਝੁੜਨ ਲੱਗ ਪਿਆ। ਅਗਲੇ ਦਿਨ ਖਿਜ਼ਰ ਖਾਂ ਚੌਂਪ ਚੜ੍ਹਿਆ, ਸਵੇਰੇ ਹੀ ਸਿੰਘਾਂ ਨੂੰ ਮਾਰਨ ਲਈ ਅੱਗੇ ਵਧਿਆ, ਪਰ ਇਕ ਸਿੰਘ ਦੀ ਗੋਲੀ ਨਾਲ ਮਰ ਗਿਆ। ਸਰਦਾਰ ਢੱਠਾ ਤਾਂ ਫੌਜ ਉਠ ਨੱਠੀ। ਬਾਕੀ ਸਰਦਾਰ ਸ਼ੇਰ ਖਾਂ ਆਦਿ ਗੁੱਸਾ ਖਾਕੇ ਖਿਜ਼ਰ ਦੀ

(ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਹੇਠ)

ਗੁਰ ਦਲ ਉਤ ਲਸ਼ਕਰ ਆਵਾ। ਲਾਖਹੁ ਸੁਭਟਨ ਲਰਿਬੇ ਚਾਵਾ। ਬੰਦਾ ਅਰੁ ਵਜ਼ੀਦ ਖਾਂ ਦੋਊ। ਜੈ ਅਭਿਲਾਖੀ ਹੈ ਕਰਿ ਸੋਊ ॥੩੧॥ ਨਿਸ ਮਹਿੰ ਬਸੋਂਤ ਲਰਨ ਕੋ ਕਰਿ ਕੈ। ਮਿਸਲ ਮਿਸਲ ਮਹਿੰ ਉਤਸਵ ਧਰਿ ਕੈ। ਬਹੁ ਬਰੂਦ ਗੋਰੀ ਬਰਤਾਈ। ਆਪੋ ਅਪਨੀ ਕਰਿ ਤਕਰਾਈ ॥ ੩੨ ॥ ਪ੍ਰਾਤਿ ਹੋਤਿ ਰਣ ਚਾਹਤਿ ਕਰਨੋ। ਦੋਊ ਦਿਸ਼ਿਨਿ ਕ੍ਰੋਧ ਕੋ ਧਰਨੋ। ਹੁਕਮ ਕੀਨਿ 'ਧੌਂਸੇ ਧੁੰਕਾਰੇ'। ਗੋਮੁਖ ਪਟਹ ਢੋਲ ਢਮਕਾਰੇ ॥ ੩੩ ॥ ਤੋਪ ਪੁੰਜ ਕੀ ਸ਼ਲਖ ਚਲਾਈ। ਸੈਨ ਓਰੜੀ ਛਿਤ ਕੰਪਾਈ। ਪਰੇ ਦੂਰ ਲਗਿ ਬੈਧਨ ਕਰੇ[1]। ਤਮਾਰ ਤੁਫੰਗ ਬਾਨ ਧਨੁ ਧਰੇ ॥ ੩੪ ॥ ਪਰਨੋ ਨੈਰ ਹੋਯਸਿ ਭਟ ਭੇਰ। ਛੂਟੇ ਗੋਰੀ ਗੋਰ ਬਡੇਰ। ਤੜਭੜ ਸ਼ਲਖ ਅਵਾਜ਼ ਬਿਸਾਲੇ। ਫੂਟੇ ਬੀਰਨਿ ਅੰਗ ਉਤਾਲੇ ॥੩੫॥ ਹਯਨ ਧਵਾਇ ਪ੍ਰਹਾਰੈਂ ਸੂਰੇ। ਲਾਲ ਬਦਨ ਕਰਿ ਕ੍ਰੂਰ ਗਰੂਰੇ। ਕੋਤਿਕ ਤੋਮਰ ਮਾਰਿ ਪਰੋਏ। ਕੋਤਿਕ ਮਰੇ ਖੇਤ ਰਣ

---

[1]ਦੂਰ ਤਕ ਕਤਾਰਾਂ ਬੰਨ੍ਹੀਆਂ ਕੀਤੀਆਂ।

[2]ਭੰਗੂ [ਪਿਛਲੇ ਪੰਨੇ ਦੀ ਬਾਕੀ ਟੁਕ]

ਲੋਥ ਲੈਣ ਅੱਗੇ ਵਧੇ, ਪਰ ਭੂਹੇ ਹੋਏ ਮਬੈਲ ਐਸੇ ਅੜੇ ਕਿ ਨਸਤਰ ਖਾਂ ਤੇ ਫਲੀ ਮੁਹੰਮਦ ਦੋ ਸਰਦਾਰ ਹੋਰ ਮਾਰ ਲਏ ਅਤੇ ਸ਼ੇਰ ਮੁਹੰਮਦ ਜ਼ਖਮੀ ਹੋ ਗਿਆ। ਸੋ ਏਹ ਪਠਾਣ ਤਾਂ ਹਾਰ ਖਾਕੇ ਮੁਰਦੇ ਤੇ ਜ਼ਖਮੀ ਸਰਦਾਰ ਚੁੱਕਕੇ ਸਰਹਿੰਦ ਨੂੰ ਮੁੜੇ। ਉਧਰ ਸਿੰਘ ਮਦਾਨ ਮਾਰਕੇ ਬੰਦੇ ਵਲ ਵਧੇ। ਬੰਦੇ ਨੇ ਇੰਨੇ ਚਿਰ ਵਿਚ ਬਨੂੜ ਦਾ ਪਰਗਨਾ ਮਾਰ ਲਿਆ ਸੀ ਕਿ ਇੰਨੇ ਨੂੰ ਰੋਪੜ ਦਾ ਬਿਜੈਮਾਨ ਮਬੈਲ ਖਾਲਸਾ ਅੱਪੜ ਪਿਆ। ਬੰਦਾ ਦੋ ਕੋਹ ਤੱਕ ਅਗੇਰੇ ਵਧਕੇ ਅਗਵਾਨੀ ਕਰਕੇ ਫੀਰਾਂ ਨੂੰ ਲੈਣ ਗਿਆ। ਫੇਰ ਦੋਹਾਂ ਜਥਿਆਂ ਨੇ ਮਿਲਕੇ ਖੁਸ਼ੀਆਂ ਮਨਾਈਆਂ, ਆਨੰਦ ਦੇ ਜੈਕਾਰੇ ਗੱਜੇ। ਕੜਾਹ ਪ੍ਰਸ਼ਾਦ ਵਰਤਾਏ ਗਏ। ਹੁਣ ਦੋਹਾਂ ਜਥਿਆਂ ਨੇ ਰਲਕੇ 'ਛਤ' ਨੂੰ ਮਾਰ ਲਿਆ। ਏਥੋਂ ਫੇਰ ਰਲਕੇ ਵਿਉਂਤਾਂ ਵਿਚਾਰਕੇ ਸਰਹਿੰਦ ਵਲ ਤਿਆਰੇ ਕੀਤੇ। ਉਧਰ ਨਵਾਬ ਨੇ ਜਦ ਸੁਣਿਆ ਕਿ ਸਫੇਰਾ ਮਾਰਿਆ ਗਿਆ ਹੈ ਤਾਂ (ਭੰਗੂ ਜੀ ਲਿਖਦੇ ਹਨ ਕਿ) ਹਜ਼ਾਰਕੁ ਆਦਮੀ ਆਪਣਾ ਕੁਛ ਰੁਪੱਯਾ ਦੇਕੇ ਤੇ ਦਿਨਾਮਾਂ ਦੇ ਕਰਾਰ ਕਰਕੇ ਟੋਰਿਆ ਕਿ ਬੰਦੇ ਨਾਲ ਜਾ ਮਿਲੋ ਤੇ ਉਸ ਨੂੰ ਕਿਸੇ ਛਲ ਨਾਲ ਮਾਰ ਦਿਓ। ਇਨ੍ਹਾਂ ਦੇ ਜਥੇਦਾਰ ਨੇ ਬੰਦੇ ਪਾਸ ਜਾ ਦੁਖ ਦੋਨੀ ਦੋਈ ਕਿ ਮੇਰੇ ਤੇ ਵਜ਼ੀਰ ਖਾਂ ਨੇ ਜ਼ੁਲਮ ਕੀਤੇ ਹਨ ਤੇ ਮੈਂ ਉਸ ਪਾਸੋਂ ਬਦਲਾ ਲੈਣ ਲਈ ਸ਼ਰਨ ਆਇਆ ਹਾਂ, ਮੈਨੂੰ ਨਾਲ ਰੱਖੋ ਤੇ ਮੈਂ ਬੜੀ ਮਦਦ ਕਰਾਂਗਾ ਤੇ ਸਰਹਿੰਦ ਮਾਰਕੇ ਬਦਲਾ ਕੱਢਾਂਗਾ। ਬੰਦੇ ਨੇ ਮਾਇਆ ਵੇਖਕੇ ਉਸ ਨੂੰ ਪਾਸ ਰੱਖ ਲਿਆ। ਮਾਇਆ ਬੀ ਵਿੱਤੀ, ਨਿਮਕ ਹਲਾਲ ਰਹਿਣ ਦੀ ਸਹੁੰ ਬੀ ਚੜ੍ਹਾਈ, ਪਰ ਬੰਦਾ ਇਨ੍ਹਾਂ ਵਲੋਂ ਚੌਕਸ ਰਿਹਾ ਜਾਪਦਾ ਹੈ। ਹੁਣ ਏਥੋਂ ਸਾਰਾ ਖਾਲਸਾ ਕੱਠਾ ਹੋਕੇ ਸਰਹੰਦ ਮਾਰਨ ਨੂੰ ਚੜ੍ਹ ਪਿਆ ਤੇ ਸਰਹਿੰਦੋਂ ਬਾਰਾਂ ਕੁ ਕੋਹ ਦੀ ਵਿੱਥ ਪਰ ਖਰੜ ਦੇ ਲਾਗ ਵਾਰ ਚਪੜ ਚਿੜੀ ਦੇ ਟਿਕਾਣੇ ਪਾਸ ਲੜਾਈ ਹੋਈ।

ਸੋਏ ॥ ੩੬ ॥ ਕਹੀ ਬਾਤ ਕੁਛ ਸੁਨਿਯ ਨ ਕਾਨਾ। ਦਿਖੀਯਤਿ ਨਹੀਂ ਸਮੀਪ ਸਥਾਨਾ। ਹੋਲ ਮੇਲਿ ਦੁਇ ਦਿਸ਼ਿ ਲਰ ਪਰੇ। ਕਾਢਿ ਖੜਗ ਅਰਿ ਕਾਟਨ ਕਰੇ ॥ ੩੭ ॥ ਹਥਾਵੱਥ ਹ੍ਵੈਗੀ ਇਕ ਬਾਰਾ। ਘਾਵ ਪਰਸਪਰ ਕਰਹਿਂ ਪ੍ਰਹਾਰਾ। ਸਿਪਰ ਸੰਭਾਰ ਨ ਗਿਨਤੀ ਰਹੀ। ਕਰਾਚੋਲ ਧਾਰਾ ਇਮ ਬ੍ਰਹੀ ॥੩੮॥ ਤੋਪਨ ਤੇ ਮਰਿ ਗਏ ਹਜ਼ਾਰੋਂ। ਜੰਗ ਤੁਰੰਗਨ ਸੰਗ ਪ੍ਰਹਾਰੋ। ਨੇਜ਼ੇ ਭਾਲੇ ਸਾਂਗ ਪਰੋਵਨ। ਜਮਧਰ ਖੜਗ ਖਾਇ ਕਰਿ ਸੋਵਨ ॥ ੩੯ ॥ ਛੁਛੇ ਅਨਿਕ ਤੁਰੰਗਮ ਡੋਲੈਂ। ਮਾਰਿ ਮਾਰਿ ਕੋਤਿਕ ਭਟ ਬੋਲੈਂ। ਲੋਥ ਪੋਥਨਾ ਰਣ ਥਲ ਹੋਈ। ਸ਼ੋਣਿਤ ਲਿਪਤਿ ਫਿਰਤਿ ਨਰ ਕੋਈ ॥ ੪੦ ॥ ਅਰਣ ਬਰਣ ਕੀ ਧਰਣਿ ਕਰਾਲਾ। ਨਾਚੈਂ ਭੂਤ, ਪ੍ਰੇਤ,ਬੈਤਾਲਾ। ਕਹੂੰ ਰੁੰਡ ਕਟਿ ਮੁੰਡ ਪਰੇ ਹੈਂ। ਹਾਥ ਪਾਂਵ ਕਟਿ ਧਰਾ ਗਿਰੇ ਹੈਂ ॥ ੪੧ ॥ ਕਹੋਂ ਕਹਾਂ ਲਗਿ ਜੁੱਧ ਅਖਾਰਾ। ਬਰਨਨ ਕਰਿ ਹੌਂ ਜੇ ਬਿਸਥਾਰਾ। ਰੌਦ੍ਰ ਬਿਸਾਲ ਇਸੀ ਕੋ ਹੋਇ। ਲਾਖਹੁ ਮਾਰਨ ਮਰਨੋ ਜੋਇ ॥੪੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਐਨੇ 'ਬੰਦੇ ਕੋ' ਪ੍ਰਸੰਗ ਬਰਨਨੰ ਨਾਮ ਨੌਮੋ ਅੰਸੂ ॥ ੯ ॥

੧੦. [ਵਜ਼ੀਰ ਖਾਂ ਨੂੰ ਮਾਰਨਾ। ਸਰਹਿੰਦ ਨੂੰ ਉਜਾੜਨਾ]।

ਦੋਹਰਾ॥ਬਰਜੇ ਜੋਧਾ ਆਪਨੇ ਬੰਦੇ ਪ੍ਰਥਮ ਬਖਾਨਿ। 'ਨਹਿ ਕੋ ਹਤੈ ਵਜ਼ੀਦ ਕੋ ਮੈਂ ਮਾਰੌਂ ਨਿਜ ਪਾਨਿ' ॥ ੧ ॥ ਚੌਪਈ ॥ ਇਮ ਕਹਿ ਪੂਰਬ ਸਕਲ ਹਟਾਏ। ਲਰਤਨੋਂ ਮਰੇ ਸੁਭਟ ਸਮੁਦਾਏ। ਤਬਿ ਬੰਦੇ ਨਿਜ ਹਯ ਫੇਰਾਯੋ। ਖਾਂ ਵਜ਼ੀਦ ਕੇ ਸਨਮੁਖ ਆਯੋ ॥ ੨ ॥ 'ਸੁਨਿ ਸਾਹਿਬਜ਼ਾਦਨ ਕੇ ਦ੍ਰੋਹੀ! ਸਲਤਨ ਸਕਲ ਬਿਨਾਸ਼ੀ ਤੋਹੀ।ਮਹਾਂ ਅਧਮ ਕ੍ਰਿਤ ਪਾਪ ਬਿਸਾਲਾ। ਤਿਸ ਕੋ ਫਲ ਪ੍ਰਾਪਤਿ ਇਸ ਕਾਲਾ॥੩॥ ਲਸ਼ਕਰ ਦੇਸ਼ ਨਗਰ ਕੇ ਸਾਥ। ਹੋਹਿ ਬਿਨਾਸ਼ ਮਾਨ ਮਮ ਹਾਥ[1]। ਗੁਰ ਕੋ ਅਦਬ ਨ ਤੈਂ ਕੁਛ ਰਾਖਾ'। ਸੁਨਤਿ ਵਜ਼ੀਦਖਾਨ ਤਬਿ ਭਾਖਾ॥੪॥'ਮੇਰੇ ਸੁਭਟਨ ਕੋ ਕਜ਼ਾ ਹੁਵਾ। ਸ਼ੱਤ੍ਰੂ ਸਮੀਪ ਖਰੋ ਰਨ ਜੋਵਾ।ਸਭਿ ਦਲ ਕੋ ਇਹ ਰਿਪੁ ਸਰਦਾਰ। ਤਜੋ ਤੁਰੰਗ ਕਸੋਂ ਨ ਲਿਹੁ ਮਾਰ॥੫॥ ਬਰਛੀ ਖੜਗ ਪ੍ਰਹਾਰਨ ਬ੍ਰਿੰਦ। ਕਰਿ ਲੀਜੈ ਇਹੁ ਤੁਰਤ ਨਿਕੰਦ'। ਇਮ ਸੁਨਿ ਹੋਲ ਕਰੈ ਗਨ ਧਾਏ। ਗੋਰੀ ਭੀਰ ਸਭਿਨਿ ਬਰ-ਆਏ॥੬॥ਇਤ ਤੇ ਸਨਮੁਖ ਬੰਦਾ ਭਯੋ।ਸਰ ਧਰਿ ਧਨੁ ਪਰ ਔਚਨ ਕਯੋ। ਦੁਇ ਦਿਸ਼ਿ ਤੇ ਗਨ ਛੁਟੀ ਤੁਫੈਗੈਂ। ਗਿਰੇ ਹਜ਼ਾਰਹੁ ਤੁਰਕ ਤੁਰੈਗੈਂ ॥੭॥ ਹੋਲ ਦੁਦਿਸ਼ਿਨਿ ਘਾਲਿ ਘਮਸਾਨਾ। ਸ਼੍ਰੀ ਗੁਰ ਸਰ ਔਚਨੋ ਬਲਵਾ-

[1]ਮੰਨ (ਕਿ ਹੁਣ) ਮੇਰੇ ਹਥੀਂ ਨਾਸ਼ ਹੋਵੇਗਾ।

ਨਾ[1]।ਕਿਸ ਮਹਿੰ ਸ਼ਕਤਿ ਰਹੈ ਦਿਢ ਆਗੇ। ਏਮੁਖ ਹੋਇ ਜੰਗ ਤਜਿ ਭਾਗੇ ॥੮॥ ਪਿਖਿ ਲਸ਼ਕਰ ਕੀ ਦਸ਼ਾ ਪਲਾਵਨ। ਚਹੈ ਵਜ਼ੀਦੇ ਪ੍ਰਾਨ ਬਚਾਵਨ[2]। ਤਬਿ ਬੈਦੇ ਚਿਤ ਬਿਖੈ ਬਿਚਾਰਾ।–ਹਤੋਂ ਕੁਮੌਤ ਅਬੀ ਇਹ ਭਾਰਾ ॥੯॥ ਜੌ ਆਯੁਧ ਤੇ ਕਰੌਂ ਪ੍ਰਹਾਰਾ। ਸ਼ੁਭ ਗਤਿ ਪ੍ਰਾਪਤ ਹੋਹਿ ਸੁਖਾਰਾ। ਉਚਿਤ ਨਰਕ ਮਹਿੰ ਲਹੈ ਸਜ਼ਾਇ–। ਇਮ ਚਿਤਵਤਿ ਢਿਗ ਪਹੁੰਚਯੋ ਜਾਇ ॥੧੦॥ ਬਲ ਤੇ ਪਕਰਿ ਟਾਂਗ ਰਿਪੁ ਕੇਰੀ। ਤਰੇ ਗੇਰਿ ਲੀਨਸਿ ਤਿਸ ਬੇਰੀ। ਘੋਰਾ ਬਲੀ ਫੇਰ ਤਿਸ ਉਪਰਿ। ਪ੍ਰਾਨ ਨਿਕਾਸੇ ਤਤਛਿਨ ਹੁ ਪਰਿ ॥੧੧॥ ਕਾਇਰ ਹੋਇ ਮਰਯੋ ਬਡ ਪਾਪੀ*। ਸਾਹਿਬਜ਼ਾਦਨ ਕੋ ਸੰਤਾਪੀ। ਜਬਹਿ ਵਜ਼ੀਦਾ ਕਿਤਹੂੰ ਨ ਹੇਰਾ।ਭਾਜਯੋ ਲਸ਼ਕਰ ਭ੍ਰਾਸ ਬਡੇਰਾ ॥੧੨॥ ਬੈਦੇ ਕੀ ਸੈਨਾ ਪਸ਼ਚਾਤੀ।ਲੂਟਿ ਕੂਟਿ ਤੁਰਕਾਨੇ ਘਾਤੀ।ਹਯਸੁ ਹਜ਼ਾਰਹੁੰ ਦਲ ਮਹਿੰ ਆਏ।ਸ਼ਸਤ੍ਰਨਿ ਕੀ ਕੋ ਗਿਨਤੀ ਪਾਏ।੧੩॥ ਲੂਟਿ ਬਜ਼ਾਰ[3] ਲੀਨਿ ਤਿਸ ਬੇਰੇ। ਤੰਬੂ, ਤੋਪ, ਦੁਅਦ[4] ਬਹੁਤੇਰੇ।ਗ਼ਾਮ ਨਗਰ ਕੇ ਨਰ ਭਟ ਭਾਰੇ। ਜਹਿੰ ਕਹਿੰ ਕੇ ਨਿਤ ਮਿਲੇ ਹਜ਼ਾਰੇ ॥ ੧੪ ॥ ਛਿਟਕੀ ਪੁਰੀ[5] ਭਗੈਲ ਪਲਾਏ। ਠਹਿਰ ਨਹੀਂ ਕਿਤ ਪਾਂਇ ਜਮਾਏ। ਪਾਛੇ ਦਲ ਬੈਦੇ ਕੋ ਭਯੋ। ਲੂਟਤਿ

---

[1]ਸ੍ਰੀ ਗੁਰੂ ਜੀ ਦਾ (ਬਖਸ਼ਿਆ) ਬਲਵਾਨ ਤੀਰ ਖਿੱਚਿਆ ਅਥਵਾ ਬਲਵਾਨ (ਬੈਦੇ ਨੇ)। [2]ਲਸ਼ਕਰ ਦੀ ਭਾਜੜ ਵਾਲੀ ਸੂਰਤ ਵੇਖਕੇ ਵਜ਼ੀਦੇ ਨੇ ਪ੍ਰਾਣ ਬਚਾਉਣੇ ਚਾਹੇ। [3]ਲਸ਼ਕਰ ਦੇ ਬਜ਼ਾਰ ਤੋਂ ਮੁਰਾਦ ਹੈ। [4]ਹਾਥੀ। [5]ਭਾਵ ਸਰਹਿੰਦ।

*ਮਹਿੰਮਾ ਪ੍ਰਕਾਸ਼ ਨੇ ਵਜ਼ੀਦੇ ਦੀ ਮੌਤ ਬੈਦੇ ਦੇ ਹੱਥੋਂ ਗੁਰੂ ਜੀ ਦੇ ਤੀਰ ਨਾਲ ਹੋਈ ਲਿਖੀ ਹੈ। ਰਤਨ ਸਿੰਘ ਜੀ ਪਭਾ ਨਹੀਂ ਲਿਖਦੇ ਕਿ ਵਜ਼ੀਰ ਖਾਂ ਕਿਸ ਦੇ ਹੱਥੋਂ ਮੋਇਆ। 'ਤਰੀਂ ਬਜੀਦਾ ਸਸਕਤ ਪਾਯੋ' ਇਤਨਾ ਹੀ ਲਿਖਦੇ ਹਨ, ਹੋਰਨਾਂ ਨੇ ਥੀ ਪੂਰਾ ਪਤਾ ਨਹੀਂ ਦਿੱਤਾ। ਫਰੁਖਸੀਅਰ ਦੇ ਮੁਅੱਰਖ ਮੀਰ ਮੁਹੰਮਦ ਅਹਸਨ ਨੇ ਸ਼ਾਹਨਾਮੇ ਵਿਚ ਐਉਂ ਦਿੱਤਾ ਹੈ:– ਵਜ਼ੀਰ ਖਾਂ ਬਾਜ਼ ਸਿੰਘ ਦੇ ਟਾਕਰੇ ਤੇ ਆ ਗਿਆ, ਤੇ ਬਰਛੀ ਮਾਰੀਓ ਸੁ। ਸਿੱਖ ਨੇ ਬਰਛੀ ਫੜਕੇ ਖੁਹ ਲਈ ਤੇ ਉਹੋ ਵਜ਼ੀਰ ਖਾਂ ਨੂੰ ਮਾਰੀ ਜੋ ਵਜ਼ੀਰ ਖਾਂ ਦੇ ਘੋੜੇ ਦੇ ਮੱਥੇ ਵਿਚ ਲੱਗੀ। ਵਜ਼ੀਰ ਖਾਂ ਨੇ ਫੇਰ ਕਮਾਨ ਖਿੱਚੀ ਤੇ ਬਾਜ਼ ਸਿੰਘ ਦੀ ਬਾਂਹ ਤੇ ਤੀਰ ਮਾਰਿਆ ਤੇ ਤਲਵਾਰ ਸੂਤਕੇ ਉਸ ਨੂੰ ਪਾਰ ਬੁਲਾਉਣ ਦਾ ਜਤਨ ਕੀਤਾ। ਕੋਲ ਹੀ ਫਤੇ ਸਿੰਘ ਹੈਸੀ, ਉਸ ਨੇ ਵਜ਼ੀਰ ਖਾਂ ਨੂੰ ਐਸੀ ਤਲਵਾਰ ਮਾਰੀ ਕਿ.ਮੋਢੇ ਤੋਂ ਕਮਰ ਤਕ ਉਤਰ ਗਈ। ਭੰਗੂ ਜੀ ਨੇ ਇਹ ਭੀ ਲਿਖਿਆ ਹੈ ਕਿ ਬੈਦੇ ਨੇ ਲੋਥ ਨੂੰ ਵਹਿੜਕਿਆਂ ਮਗਰ ਬੰਨ੍ਹ ਕੇ ਘਿਸਟਵਾਇਆ ਤੇ ਫੇਰ ਦੱਬਿਆ ਨਹੀਂ, ਮੁਸਲਮਾਨੀ ਖਿਆਲ ਦੇ ਵਿਰੁੱਧ ਉਸ ਦੀ ਲੋਥ ਨੂੰ ਅਗਨੀ ਭੇਟ ਕੀਤਾ। ਸ: ਕਰਮ ਸਿੰਘ ਜੀ ਲਿਖਦੇ ਹਨ ਕਿ ਇਸ ਦੀ ਲੋਥ ਟੰਗਾ ਦਿੱਤੀ ਜੋ ਇੱਲਾਂ ਕਾਂ ਖਾਣ।

ਮਾਰਤਿ ਧਾਵਤਿ ਗਯੋ ॥ ੧੫ ॥ ਲਾਖਹੁ ਸੁਭਟ ਲੂਟਿਬੇ ਹੇਤੁ। ਚਲੇ ਚੌਂਪ ਕਰਿ ਭਏ ਸੁਚੇਤ। ਰਾਤ ਦਿਵਸ ਕੋ ਦੌਰਨ ਕਰਿਕੈ। ਪਹੁੰਚੇ ਨਿਕਟ ਸ਼ੱਤ੍ਰੂ ਗਨ ਦਰਿਕੈ ॥੧੬॥ ਪੁਰਿ ਜਨ ਕਹਾਂ ਪਲਾਇਂ ਬਿਚਾਰੇ। ਦਰਬ ਕਰੋਰਹੁੰ ਵਸਤੁ ਉਦਾਰੇ। ਲਸ਼ਕਰ ਪ੍ਰਬਲ ਵਹਿਰ ਹੀ ਮਾਰਨੋ। ਬਚੇ ਅਰੇ ਤਹਿੰ ਤੁਰਤ ਬਿਦਾਰਨੋ ॥੧੭॥ ਬਰੇ ਨਗਰ ਮਹਿੰ ਲੂਟ ਮਚਾਈ। ਕੰਚਨ ਰਜਤ ਲੀਨਿ ਸਮੁਦਾਈ। ਬਡੇ ਬਜ਼ਾਰਨ ਕੋ ਬਹੁ ਲੂਟਾ। ਅਰੇ ਅੱਗ੍ਰ ਸੋ ਤਤਛਿਨ ਕੂਟਾ ॥ ੧੮ ॥ ਬਹੁਰ ਸਦਨ ਮਹਿੰ ਸੁਭਟ ਪ੍ਰਵੇਸ਼ੇ। ਲੂਟਤਿ ਵਸਤੁ ਦਰਬ ਵਿਸ਼ੇਸ਼ੇ। ਮੁਗ਼ਲਾਨੀ, ਸਯਦਾਨਿ, ਪਠਾਨੀ। ਗਹਿ ਲੀਨੀ ਨੀਚਨ ਰਤਿ ਮਾਨੀ[1] ॥ ੧੯ ॥ ਇਕ ਖੱਤ੍ਰੀ ਜਿਸ ਕਰਮ ਚੰਡਾਰ। ਝੂਠਾਨੰਦ ਮਹਾਂ ਬੁਰਿਆਰ। ਸਾਹਿਬਜ਼ਾਦੇ ਜਿਨ ਮਰਿਵਾਏ।ਕਰਿਬੇ ਸਾਕ ਦ੍ਵੈਸ਼ ਉਪਜਾਏ॥੨੦॥ ਸਿੰਘਨ ਤਿਸ ਕੀ ਬਾਤ ਬਿਚਾਰੀ। ਬੂਝਿ ਸਦਨ ਗਹਿ ਲੀਨਿ ਕੁਚਾਰੀ। ਬੀਧ ਨਾਕ ਮਹਿੰ ਛੇਦ ਕਰਾਯੋ। ਲੌਹ ਕੜਾ ਵਿਚ ਤਿਸ ਕੇ ਪਾਯੋ ॥੨੧॥ ਸਦਨ ਸਿਰੰਦ ਨਗਰ ਕੇ ਸਾਰੇ। ਲੂਟਿ ਕੂਟਿ ਕਰਿ ਦੀਨ ਉਜਾਰੇ। ਮਨ ਭਾਵਤਿ ਭਟ ਗਹਿ ਗਹਿ ਨਾਰੀ।ਨਿਜ ਡੇਰਨ ਮਹਿੰ ਆਨਿ ਉਤਾਰੀ॥੨੨॥ ਤ੍ਰਿਪਤੇ ਲੂਟਿ ਅਧਿਕ ਧਨ ਪਾਯੋ। ਨਿਕਸੇ ਵਹਿਰ ਸਿਵਰ ਕੋ ਛਾਯੋ। ਪਰਨੋ ਦੂਰ ਲਗਿ ਹੋਤਿ ਪੁਕਾਰੀ।ਸੰਕਟ ਅਧਿਕ ਰੁਦਤਿ ਨਰ ਨਾਰੀ॥੨੩॥ –ਤੁਰਕਵਚ੍ਚੀਦਖਾਨ ਤੇ ਆਦਿ–। ਗਾਰੀ ਦੇਤਿ–ਗਈ ਬੁਨਿਯਾਦ।ਸ਼੍ਰੀ ਗੁਰ ਕੇ ਸੁਤ ਬਾਲਕ ਮਾਰੇ।ਸੋ ਅਬਿ ਪਾਪ ਪ੍ਰਗਟ ਦੁਖ ਭਾਰੇ–॥੨੪॥ਪੁਰਿ ਜਨ ਦੀਨ ਹੋਹਿ ਘਿਘਿਆਏ। ਸਭਿ ਕਿਛ ਤਯਾਗਤਿ ਤੁਰਤ ਪਲਾਏ। ਤ੍ਰਸਤਿ ਕਹੈਂ[2]ਬਚਰਹੈਂ ਜਿ ਪ੍ਰਾਨ।ਕਹੂੰ ਪਹੁੰਚਿਕਰਿ ਲੇਂ ਗੁਜ਼ਰਾਨ[3]॥੨੫॥ ਕਹੈਂ ਕਹਾਂ ਲਗਿ ਪੁਰਿ ਜਨ ਦਸ਼ਾ।ਸਭਿ ਕਿਛ ਤਯਾਗਿ ਭਰੇ ਚਹੁੰ ਦਿਸ਼ਾ। ਦਰਬ ਕਰੋਰਹੁੰ ਦਲ ਮਹਿੰ ਆਯੋ।ਵਸਤੁਨਿ ਕੋ ਸੰਚੈ ਸਭਿ ਪਾਯੋ॥੨੬॥ ਬਡੇ ਬਡੇ ਉਮਰਾਵ ਪ੍ਰਹਾਰੇ।ਜੇ ਸਿਵਕਾ ਗਜ ਪਰ ਅਸਵਾਰੇ। ਖੋਜੇ ਕਹੂੰ ਨ ਪਾਯਤਿ ਸੋਇ। ਤਿਨਕੇ ਸਦਨ ਬਰੇ ਸਭਿ ਕੋਇ॥੨੭॥ ਸਕਲ ਪਦਾਰਥ ਲੂਟਤਿ ਲਯਾਏ। ਤਿਨ ਕੀ ਤ੍ਰਿਯਾ ਗਹੀ ਸਮੁਦਾਏ। ਰੰਕ ਲੋਕ ਮਿਲਿ ਲਾਲਚ ਪਾਗੇ। ਧਨੀ ਸਦਨ ਸਭਿ ਖੋਦਨ ਲਾਗੇ॥੨੮॥ਗਾਡਯੋ ਦਰਬ ਨਿਕਾਸਿ ਵਿਸ਼ੇਖਾ।ਘਰਨ ਬਿਦਾਰਨ ਲਗੇ ਅਸ਼ੇਖਾ। ਦੁਰਗ ਆਦਿ ਮੈਂ ਜੋਤਿਕ ਮਾਇਆ। ਖੋਦਤ

---

[1]ਨੀਚਾਂ ਨੇ ਫੜਕੇ ਭੋਗੀਆਂ।

ਖੋਜਤ ਨਿਕਸਤਿ ਆਇਆ ॥੨੯॥ ਦਰਬ ਕਰੋਰਹੁੰ ਬੰਦੇ ਲੀਨ। ਆਦਿ ਵਜੀਦੇ ਸੰਚ ਜੁ ਕੀਨ। ਬਡੇ ਧਨਾਢਿ ਜਹਾਂ ਨਰ ਗਨ ਹੈਂ। ਛੀਨ ਲੀਨਿ ਤਿਨ ਜੋਤਿਕ ਧਨ ਹੈ॥੩੦॥ ਪੁਰਿ ਜਨ ਕੋ ਬਡ ਤ੍ਰਾਸ ਉਪੰਨੋ। ਭਰੇ ਸਦਨ ਵਸਤੂ ਤਜਿ, ਭੰਨੇ[1]। ਪ੍ਰਾਨ ਬਚਾਵਨਿ ਕੋ ਇਕ ਚਾਹਾ। ਅਪਰ ਸਰਬ ਕੁਛ ਤਹਾਂ ਲੁਟਾਹਾ ॥੩੧॥ ਸੰਕਟ ਪਰਮ ਸਭਿਨਿ ਕੋ ਭਏ। ਜੋ ਕੁਛ ਅਰੇ ਮਾਰ ਕਰਿ ਲਏ। ਗੁਰ ਸੁਤ ਹਤੇ ਪਾਪ ਫਲ ਭਾਰੇ। ਪਰੇ ਪੁਰੀ ਪਰ,ਕੌਨ ਉਬਾਰੇ ॥ ੩੨ ॥ ਕੇਤਿਕ ਦਿਨ ਡੇਰਾ ਤਹਿੰ ਰਾਖਾ। 'ਘਰ ਢਾਹਹੁ' ਇਮ ਹੁਕਮ ਸੁ ਭਾਖਾ। 'ਜੜ੍ਹਾਂ ਪੁਰੀ ਕੀ ਸਤੁਦ੍ਰਵ ਪਾਵਹੁ। ਗੁਰੂ ਸ੍ਰਾਪ ਕੋ ਅਬਿ ਸਫਲਾਵਹੁ ॥੩੩॥ ਜੋ ਇਸ ਪੁਰਿ ਘਰ ਢਾਹਤਿ ਰਹੈ। ਸੋ ਜਬਿ ਕਬਿ ਧਨ ਕੋ ਬਹੁ ਲਹੈ'। ਦਲ ਕੇ ਲੋਕ ਅਪਰ ਨਰ ਰੰਕੇ। ਲਗੇ ਬਿਦਾਰਨ ਘਰ ਬਰ ਬੰਕੇ ॥ ੩੪ ॥ ਬਡੇ ਪੌਰ ਚੌਪਖੀ[2] ਅਟਾਰੀ। ਛੱਜੇ ਛਾਤ ਰਾਂਵਟੀ[3] ਭਾਰੀ। ਰੁਚਿਰ ਦਰੀਚੀ ਚੂਨਾ ਖਚੇ। ਅਨਿਕ ਰੀਤਿ ਕੇ ਦਰ ਗਨ[4] ਰਚੇ ॥ ੩੫ ॥ ਕੇਤਿਕ ਕੰਚਨ ਲਿਪਤਿ ਸੁਹਾਏ। ਚਿੱਤ੍ਰ ਬਚਿੱਤ੍ਰ ਰਚੇ ਸਮੁਦਾਏ। ਸੁੰਦਰ ਬੈਠਕ ਤਨੇ ਬਿਤਾਨਾ। ਅਚਰਜ ਭੌਨ ਰਚੇ ਬਿਧਿ ਨਾਨਾ ॥ ੩੬ ॥ ਅਮਰਾਵਤਿ[5] ਕੇ ਸਮਸਰ ਪਰੀ। ਢਾਹਿ ਢੋਰਿ ਕਰਿ ਦੀਨੀ ਥਰੀ। ਖੋਦਤਿ ਨਿਕਸਤਿ ਦਰਬ ਮਹਾਨਾ। ਧਾਂਤੇ ਕੀਨ ਬਿਦਾਰ ਮਦਾਨਾ* ॥ ੩੭ ॥ ਗੁਰ ਸੁਤ ਅਘ ਤੇ ਅਸ ਗਤਿ ਹੋਈ। ਮਨਹੁੰ ਇਹਾ ਨਹਿੰ ਬਾਸਨੋ ਕੋਈ। ਬੰਦੇ ਸੋ ਖੱਤ੍ਰੀ ਮੰਗਵਾਯੋ। ਲੋਹ ਕੜੇ ਸੋਂ ਨਾਕ ਬਿਧਾਯੋ ॥੩੮॥ ਬਜ੍ਰੋ ਜੇਵੜੇ ਬੰਧਨ

[1]ਭੱਜ ਗਏ। [2]ਚਾਰ ਛੱਤੀ। [3]ਬਾਰਾਂਦਰੀ, ਕੋਈ ਨਿੱਕਾ ਜਿਹਾ ਕਮਰਾ ਯਾ ਥਾਂ। ਪੁਰ ਉਪਰਲਾ ਕਮਰਾ, ਮਮਟੀ, ਖਸ ਦੀ ਟੱਟੀ ਦੀ ਰਾਂਵਟੀ। ਬਾਜੇ ਵੇਲੇ ਡੇਲਦਾਰੀ ਨੂੰ ਬੀ ਕਹਿੰਦੇ ਹਨ। [4]ਸਮੂਹ ਦਰਵਾਜੇ। [5]ਇੰਦਰਪੁਰੀ। *ਸ: ਕਰਮ ਸਿੰਘ ਜੀ ਆਪਣੇ ਮਗਰਲੇ ਲੇਖ ਵਿਚ ਲਿਖਦੇ ਹਨ ਕਿ ਇਸ ਵੇਲੇ ਸਰਹਿੰਦ ਫਤੇ ਹੋ ਗਈ ਤਾਂ ਸ਼ਹਿਰ ਵਾਲਿਆਂ ਨੇ ਇਕ ਭਾਰੀ ਰਕੰਮ ਬੰਦੇ ਦੇ ਪੇਸ਼ ਕੀਤੀ ਤੇ ਸ਼ਹਿਰ ਨੂੰ ਇੱਟ ਨਾਲ ਇੱਟ ਖੜਕਾਕੇ, ਬੇ-ਚਰਾਗ਼ ਕਰਨੋਂ ਬਚਾ ਲਿਆ। ਭੁਮੰਗੀਆਂ ? ਉਸੇ ਵੇਲੇ ਕਹਿ ਦਿੱਤਾ ਕਿ ਬੰਦਾ ਲਾਲਚ ਵਿਚ ਆ ਗਿਆ ਹੈ ਤੇ ਸਤਿਗੁਰੂ ਜੀ ਦੇ ਹੁਕਮ ਨੂੰ ਨਹੀਂ ਪਾਲ ਰਿਹਾ। ਸਰਹਿੰਦ ਨੂੰ ਫਿਰ ਸਿੱਖਾਂ ਨੇ ੧੮੨੦ ਵਿਚ ਬੇ-ਚਰਾਗ਼ ਕੀਤਾ, ਭਾਵ ਢਾਹਿਆ।

ਮੁਹੰਮਦ ਲਤੀਫ ਨੇ ਆਪਣੀ ਹਿਸਟਰੀ ਵਿਚ ਬਹੁਤ ਵਧਾ ਵਧਾਕੇ ਸਰਹਿੰਦ ਪਰ ਹੋਈਆਂ ਸਖਤੀਆਂ ਲਿਖੀਆਂ ਹਨ। ਪਰ ਗੋਕਲ ਚੰਦ ਨਾਰੰਗ ਨੇ ਆਪਣੇ 'ਸਿੱਖੋਂ ਕਾ ਪ੍ਰਾਚਰਤਨ' ਵਿਚ ਓਹ ਸਾਰੀਆਂ ਸ੍ਵੀਕਾਰ ਨਹੀਂ ਕੀਤੀਆਂ। ਸ: ਕਰਮ ਸਿੰਘ ਜੀ ਲਿਖਦੇ ਹਨ ਕਿ ਸਖਤੀਆਂ ਦੇ ਜ਼ਿੰਮੇਵਾਰ ਆਮ ਲੁਟੇਰੇ ਤੇ ਹਾਕਮਾਂ ਤੋਂ ਸਤੇ ਹੋਏ ਮਜ਼ਲੂਮ ਲੋਕੀ ਸਨ।

ਕੀਨ। ਔਂਚਿ ਚੰਡਾਲ ਹਵਾਲੇ ਦੀਨ। 'ਦਲ ਕੋ ਜੋ ਬਜਾਰ ਹੈ ਸਾਰਾ। ਲੇ ਇਸ ਫੇਰਹੁ ਸਕਲ ਮਝਾਰਾ ॥ ੩੯ ॥ ਇਕ ਬਿਰਾਟਕਾ ਹਾਟ ਮੰਗਾਵਹੁ। ਪਨਹੀ ਪੰਚ ਸੀਸ ਪਰ ਲਾਵਹੁ। ਇਸ ਬਿਧਿ ਫੇਰੇ ਸਦਾ ਫਿਰਾਵਹੁ। ਮਾਰਿ ਮਾਰਿ ਕਰਿ ਪ੍ਰਾਨ ਗਵਾਵਹੁ'॥੪੦॥ ਸੁਨਿ ਕਰਿ ਹੁਕਮ ਫੇਰ ਤਿਸ ਰੀਤਿ। ਮਾਰ ਹੋਤਿ ਜੂਤਨ ਕੀ ਨੀਤ। ਇਮ ਗੁਰ ਦ੍ਰੋਹੀ ਮਾਰਸੋ ਮਰਸੋ। ਸੰਕਟ ਭੋਗਿ ਨਰਕ ਮਹਿੰ ਪਰਸੋ ॥੪੧॥ ਅਸ਼ਟ ਬਰਸ ਕੀ ਕੰਨਯਾ ਯਾਂ ਕੀ। ਦਲ ਮਹਿੰ ਪਕਰੀ ਸੁਨਿ ਸੁਧ ਤਾਂਕੀ। ਕੋਤਿਕ ਦਯਾ ਸਹਤ ਨਰ ਹੋਇ। ਬੰਦੇ ਨਿਕਟ ਸੁਨਾਵਤਿ ਸੋਇ ॥ ੪੨ ॥ 'ਇਸ ਕੋ ਕਹਾਂ ਦੋਸ਼ ਅਘ ਮਾਂਹੀ। ਜਿਸ ਕੋ ਅਬਿ ਲਗਿ ਸੁਧਿ ਕਿਛੁ ਨਾਂਹੀ। ਤਜਿਬੋ ਉਚਿਤ ਜਾਨਿ ਕਰਿ ਤਾਂਹਿ। ਦੇਹੁ ਛੁਰਾਇ ਗਹੈ ਕੋ ਨਾਂਹਿ' ॥੪੩॥ ਸੁਨਿ ਬੰਦੇ ਬਡ ਕ੍ਰੋਧ ਉਪਾਯੋ। 'ਇਹ ਤੁਮ ਨੈ ਕਯਾ ਹਮਹਿੰ ਸੁਨਾਯੋ। ਸ਼ੀਰ ਖੋਰ ਜੋ ਸਾਹਿਬਜ਼ਾਦੇ। ਜਿਨ ਕੋ ਸੁਧਿ ਨਹਿੰ ਮਿਲਨ ਕਿ ਬਾਦੇ[1] ॥ ੪੪ ॥ ਤਿਨ ਕੋ ਦੋਸ਼ ਕਹਾਂ ਇਨ ਜਾਨੇ। ਸਭਾ ਹਜ਼ਾਰਨਿ ਕੀ ਨਰ ਸਯਾਨੇ। ਨਹਿੰ ਮਤਿਮੰਦਨਿ ਕਛੁ ਬਿਚਾਰੇ।ਖੱਤ੍ਰੀ ਕਹੇ ਸੁਨਤਿ[2] ਸੋ ਮਾਰੇ॥ ੪੫ ॥ ਝੂਠਾਨੰਦ ਨੰਦਨੀ ਜੋਇ। ਯਾਂਤੇ ਉਚਿਤ ਨ ਤਯਾਗਨਿ ਸੋਇ। ਮਮ ਹਦੂਰ ਤਿਸ ਕੋ ਲੇ ਆਵਹੁ। ਚੰਡਾਲਨ ਕੇ ਹਾਥ ਗਹਾਵਹੁ ॥੪੬॥ ਸੋ ਅਪਨੇ ਮਹਿੰ ਲੇਹਿੰ ਮਿਲਾਈ। ਪਾਪੀ ਕੋ ਬਨਿ ਜਾਹਿੰ ਜਮਾਈ'। ਇਮ ਕਹਿ ਤੁਰਤ ਹਕਾਰਨਿ ਕਰੀ। ਹੁਕਮ ਚੰਡਾਲਨ ਸੋਂ ਕਰਿ, ਧਰੀ[3] ॥੪੭ ॥ ਲੇ ਕਰਿ ਅਪਨੇ ਧਾਮ ਸਿਧਾਰੇ। ਇਮ ਪਾਪੀ ਨਰ ਚੁਨਿ ਚੁਨਿ ਮਾਰੇ। ਜੋ ਜੋ ਗੁਰਨਿੰਦਕ ਪੁਰਿ ਮਾਂਹੀ। ਕਰੇ ਸੁਨਾਵਨਿ ਬੰਦੇ ਪਾਹੀ॥੪੮॥ਖੋਜਿ ਖੋਜਿ ਕਰਿ-ਸੋ ਮੰਗਵਾਏ। ਹਾਥ ਪਾਵ ਕੈ ਨਾਕ ਕਟਾਏ। ਕੋਤਿਕ ਕੋ ਕਰਿ ਕਰਿ ਮੁਖ ਕਾਰੇ। ਗਧੇ ਚਢਾਏ ਵਹਿਰੇ ਨਿਕਾਰੇ ॥ ੪੯ ॥ ਕੋਤਿਕ ਪਕਰਿ ਕੂਪ ਮਹਿੰ ਡਾਰੇ। ਸਭਿ ਕੁਮਿੱਤ੍ਰ ਮਹਿੰ ਕਰਿ ਕਰਿ ਮਾਰੇ। ਪਾਪ ਸਮੈਂ ਕੋ ਕਰਿ ਕਰਿ ਯਾਦ। ਚੁਨਿ ਚੁਨਿ ਹਨਿ ਕਰਿ ਬਿਨ ਬੁਨਿਯਾਦ ॥੫੦॥ ਇਮ ਸਿਰ੍ਹੰਦ ਕੋ ਮਾਰਿ ਉਜਾਰਾ। ਦਰਬ ਕਰੋਰਹੁੰ ਖੋਦਿ ਨਿਕਾਰਾ।ਨਿੰਦਕ ਦ੍ਰੋਹੀ ਗੁਰ ਕੇ ਹਤੇ। ਲੇ ਪਲਟਾ ਬੋਲੇ ਕਰਿ ਫਤੇ ॥੫੧॥

ਇਤਿ ਸ਼੍ਰੀਗੁਰ ਪ੍ਰਤਾਪਸੂਰਜ ਗ੍ਰੰਥੇ ਉੱਤਰ ਅੰਸੇ 'ਬੰਦੇਕੋ' ਪ੍ਰਸੰਗ ਬਰਨਨੰ ਨਾਮ ਦਸਮੋਅੰਸ਼ੂ॥੭੦॥

---

[1]ਮਿਲਨ ਅਥਵਾ ਜੰਗ ਕਰਨ ਦੀ। [2]ਖੱਤ੍ਰੀ ਦੇ ਕਹਿਣੇ ਨੂੰ ਸੁਣਕੇ । [3]ਚੰਡਾਲਾਂ ਨੂੰ ਹੁਕਮ ਦਿੱਤਾ ਕਿ ਲੈ ਜਾਓ ।

੧੧. [ਪਹਾੜੀਆਂ ਤੇ ਚੜ੍ਹਾਈ]।

ਦੋਹਰਾ॥ਇਮ ਉਜਾਰਿ ਸਿਰਹੰਦ ਕੋ ਗੁਰ ਨਿੰਦਕ ਚੁਨਿ ਮਾਰਿ। ਪੁਨ ਅਰੂਢ ਆਗੇ ਚਲਨੋ ਚਮੂੰ ਭਈ ਬਿਸ਼ੁਮਾਰ ॥ ੧ ॥ ਚੌਪਈ ॥ ਜਹਿੰ ਕਹਿੰ ਤੇ ਭਟ[1] ਗਨ ਚਲਿ ਆਵਹਿੰ। ਆਪੋ ਅਪਨੇ ਜਥੇ ਬਨਾਵਹਿੰ। ਹਯ ਹਾਥੀ ਦੁੰਦਭਿ ਬਹੁ ਭਏ। ਲੂਟਹਿੰ ਮੁਲਖ ਜਿਤੇ ਕਿਤ[2] ਗਏ॥ ੨ ॥ ਸਤੁਦ੍ਰਵ ਕੇ ਪੁਰਬ ਦਿਸ਼ਿ ਦੇਸ਼। ਲੂਟਿ ਉਜਾਰਨੋ ਚਮੂੰ ਵਿਸ਼ੇਸ਼। ਭੀਮ ਚੰਦ ਸੈਲਿੰਦ੍ਰ ਬਿਸਾਲਾ। ਗੁਰ ਕੋ ਦ੍ਰੋਹੀ ਲਰਨੋ ਬਿਸਾਲਾ[3] ॥੩॥ ਪ੍ਰਥਮ ਅਨੰਦਪੁਰੇ ਕੋ ਆਵਾ[4]। ਸਤਿਗੁਰ ਥਲ ਕੋ ਸੀਸ ਨਿਵਾਵਾ। ਦਰਸ਼ਨ ਕਰਿ ਕਰਿ ਹਰਖਨੋ ਤਹਾਂ। ਕਰੈ ਬਿਲਾਸ ਪਰਮ ਗੁਰ ਜਹਾਂ ॥੪॥ ਜਿਸ ਪ੍ਰਕਾਰ ਭੇ ਜੁੱਧ ਬਿਸਾਲਾ। ਸੋ ਦੈ ਕਾਨ ਸੁਨੋ ਤਿਸ ਕਾਲਾ। ਖੋਟ ਗਿਰੇਸ਼ੁਨਿ ਕੋ ਬਹੁ ਜਾਨਾ। ਬੀਚ ਪਹਾਰਨਿ ਕੀਨਿ ਪਧਾਨਾ ॥ ੫ ॥ ਭੀਮ ਚੰਦ ਕੀ ਬਡ ਰਜਧਾਨੀ। ਲੂਟਿ ਮਾਰਿ ਕਰਿ ਦੀਨਿ ਵਿਰਾਨੀ। ਮੀਏਂ ਰਾਜੇ ਰਾਵ ਘਨੇਰੇ। ਭਾਜਿ ਮਿਲੇ ਇਕ ਥਲ ਤਿਸ ਥੇਰੇ ॥ ੬ ॥ ਤਿਨ ਕੀ ਸੁਧਿ ਬੰਦੇ ਸੁਨਿ ਲੀਨਿ। ਜਹਾਂ ਗਿਰਿੰਦ੍ਰ ਇਕੱਤ੍ਰ ਪ੍ਰਬੀਨ। ਗੁਰ ਕੋ ਬੈਰ ਲੈਨ ਕੋ ਕਾਜਾ। ਔਚਕ ਹੀ ਚਢਿਬੋ ਤਬਿ ਸਾਜਾ ॥ ੭ ॥ ਸੁਧ ਬਿਹੀਨ ਪਹੁੰਚਨੋ ਤਹਿੰ ਜਾਈ। ਘੇਰ ਲੀਨ ਤਿਨ ਕੋ ਚਹੁੰ ਘਾਈ। ਮਿਲਿ ਕਰਿ ਸਗਰੇ ਅਚਹਿੰ ਅਹਾਰਾ। ਗੁਰ ਦ੍ਰੋਹੀ ਜਿਨ ਅਘ ਕਿਯ ਭਾਰਾ ॥ ੮ ॥ ਜਾਇ ਅਚਾਨਕ ਪਕਰੇ ਸਭਿ ਹੀ। ਮੁੰਡੀਆ ਨਾਂਗੇ ਬੈਠੇ ਤਬਿ ਹੀ। ਗਿਨਤੀ ਮਹਿੰ ਥਾਈ ਸੈ ਗਿਨੇ। ਮੀਏਂ ਰਾਜੇ ਰਾਵ ਜਿ ਭਨੇ ॥ ੯ ॥ ਪਕਰਿ ਨਾਕ ਸਭਿ ਕੇ ਕਟਿਵਾਏ। ਜੀਵਤਿ ਕੂਪ ਬਿਖੈ ਗਹਿ ਪਾਏ। ਮੁਖ ਲੌ ਭਰਨੋ ਮਰੇ ਬਿਚ ਸੋਈ। ਗੁਰ ਦ੍ਰੋਹੀ ਅਘ ਫਲ ਅਸ ਹੋਈ* ॥ ੧੦ ॥ ਪਰਬਤ ਅਪਰ ਸੁਨੇ ਜਹਿੰ ਜਹਾਂ। ਪਹੁੰਚਿ ਪਹੁੰਚਿ ਮਾਰੇ ਸਭਿ ਤਹਾਂ। ਬਾਈਧਾਰਨਿ ਕੇ ਭਟ ਰਾਜੇ। ਗਹਿ ਗਹਿ ਮਾਰੇ ਜਹਿੰ ਜਹਿੰ ਭਾਜੇ ॥ ੧੧ ॥ ਤਬਿ ਚੌਬਰਾਲ ਗਿਰੇਸ਼ੁਰ ਤ੍ਰਾਸਾ। ਦੇਖਨੋ ਸਭਿ ਕੋ ਕਰਤਿ ਬਿਨਾਸ਼ਾ। ਹੁਤੀ

[1]ਅਰਥਾਤ ਸਿੱਖ ਸੂਰਮੇ। [2]ਜਿਥੇ ਕਿਥੇ। [3]ਜੋ ਬਹੁਤ ਲੜਦਾ ਰਿਹਾ ਸੀ। [4](ਬੰਦਾ) ਆਇਆ।

*ਅਸਲ ਵਿਚ ਇਏ ਜੰਗ ਤਾਂ ਹੋਇਆ ਸੀ ਪਰ ਸਿੰਘਾਂ ਨੇ ਜਾਂਦਿਆਂ ਹੀ ਦਰਵਾਜ਼ੇ ਤੋੜ ਲਏ, ਤੇਰਾਂ ਚੌਦਾਂ ਸੌ ਆਦਮੀ ਪਹਾੜੀਆਂ ਦਾ ਇਸ ਜੰਗ ਵਿਚ ਹੱਲੇ ਵਿਚ ਮਾਰਿਆ ਗਿਆ। ਜਿਨ੍ਹਾਂ ਦੀਆਂ ਲੋਥਾਂ ਨੂੰ ਟੋਏ ਖੱਟਕੇ ਦੱਬ ਦਿੱਤਾ। ਨੱਕ ਕੰਨ ਵੱਢਣ ਤੇ ਜੀਉਂਦੇ ਮੂੰਹ ਵਿਚ ਪਾਉਣ ਦੀ ਗੱਲ ਠੀਕ ਨਹੀਂ।

ਸੁੰਦਰੀ ਦੁਹਿਤਾ ਤਿਸ ਕੀ*। ਚੰਦ ਮੁਖੀ ਕਟ ਛੀਨੀ ਜਿਸ ਕੀ ॥ ੧੨ ।
ਕਮਲ ਪਾਂਖਰੀ ਆਂਖ ਬਿਸਾਲੀ। ਮਨਹੁ ਕਾਮ ਨੈ ਸੁਰਤ ਢਾਲੀ। ਉੱਨਤ
ਕੁਚਾ ਪੀਨ ਮ੍ਰਿਦੁ ਬੋਲ। ਮੁਕਰ ਬਦਨ[1] ਜੁਗ ਲਸਤਿ ਕਪੋਲ ॥ ੧੩ ॥
ਨਿਜ ਪੁੱਤ੍ਰੀ ਕੋ ਅਧਿਕ ਸ਼ਿੰਗਾਰੇ। ਕੌਨ ਕੌਨ ਛਬਿ ਕਰੌਂ ਉਚਾਰੇ। ਜਿਸ
ਕੌ ਹੇਰਤਿ ਬਿਰਮਹਿ ਜੋਗੀ। ਗਿਨਤੀ ਕਹਾਂ ਜਿ ਲੰਪਟ ਭੋਗੀ ॥ ੧੪ ॥
ਕਜਰਾਰੇ ਮ੍ਰਿਗਨੈਨ ਸਵਾਰੇ। ਹਾਥ ਕਮਲ ਮਹਿੰਦੀ ਅਰੁਨਾਰੇ[2]। ਤਿਸ
ਕੋ ਡੋਰੇ ਮਹਿੰ ਬੈਠਾਇ। ਸੰਗ ਸਖੀ ਗਨ ਬਯ ਤਰੁਨਾਇ॥ ੧੫ ॥ ਸੋ ਬੰਦੇ
ਕੋ ਨਿਕਟਿ ਪਠਾਈ। ਨਿਸਾ ਪਰੀ ਸਮ ਪਰੀ[3] ਸੁ ਆਈ।ਜਥਿ ਸੁੰਦਰ ਤਿਸ
ਤਨ ਕੋ ਜੋਵਾ। ਗੁਰ ਬਚ ਬਿਸਰਿ ਮਦਨ ਬਸਿ ਹੋਵਾ॥ ੧੬॥ ਭਯੋ ਬਿਬਸ
ਧੀਰਜ ਕੋ ਛੋਰਾ। ਹੁਤੋ ਲੰਗੋਟ ਬੰਦ ਸੋ ਤੋਰਾ। ਮਰਨ ਆਪਨੋ ਭੀ ਤਬਿ
ਭੂਲਾ।ਚਢਿ ਮਨ ਮਥ ਹਿੰਡੋਲੇ ਝੂਲਾ[4] ॥੧੭॥ ਬਰੀ,ਕਰੀਤ੍ਰਿਯ"†,ਰਹਯੋ ਨ
ਗਯੋ। ਕਾਮ ਨਦੀ ਮਹਿੰ ਬੂਡਤਿ ਭਯੋ। ਸਭਿ ਬਸਿ ਕੀਨੇ ਪਰਬਤ ਬਾਸੀ।
ਲਰਨੋ ਅਰਨੋ ਸੋ ਭਯੋ ਬਿਨਾਸ਼ੀ ॥ ੧੮ ॥ ਤੋਰਿ ਮਵਾਸ ਗਿਰੇਸ਼ੁਰ ਸਾਰੇ।
ਹਟਨੋ ਬਹੁਰ ਦਲ ਲੈ ਨਿਜ ਨਾਰੇ। ਸੈਲ ਸਮੂਹਨਿ ਕੀ ਕਰਿ ਸੈਲ। ਨਿਕ-
ਸਨੋ ਵਹਿਰ ਧਰੇ ਬਹੁ ਐਲ[5] ॥ ੧੯ ॥ ਸਤੁੱਦ੍ਰਵ ਸਲਿਤਾ ਉਤਰਨੋ ਪਾਰ।
ਪ੍ਰਵਿਸ਼ਨੋ ਦ੍ਰਾਬੇ ਦੇਸ਼ ਮਝਾਰ। ਨਗਰ ਗ੍ਰਾਮ ਲੂਟਤਿ ਅਰੁ ਮਾਰਤਿ।
ਘਾਲਤਿ ਧ੍ਰੂਮ ਸੁ ਜ਼ੋਰ ਪਧਾਰਤਿ ॥੨੦॥ ਪੁਰੀ ਜਲੰਧਰ ਜੋ ਤੁਰੈਕਾਨਾ।ਲੂਟਿ
ਕੂਟਿ ਕੀਨੇ ਸਭਿ ਹਾਨਾ। ਅਪਰ ਸ਼ਹਿਰ ਜੋਤਿਕ ਤਹਿੰ ਭਾਰੇ। ਸਕਲ
ਚਮੂੰ ਨੇ ਛੀਨਿ ਉਜਾਰੇ॥੨੧॥ਜੋ ਸੈਨਾ ਤੁਰਕਨਿ ਕੀ ਆਵੈ। ਸੈਘਰ ਘਾਲਿ
ਤੁਰਤ ਬਿਨਸਾਵੈ। ਪੁਨ ਮਾਝੇ ਬਡ ਦੇਸ਼ ਪਧਾਰਾ। ਦੌਰਿ ਦੂਰ ਤੇ ਬਡ ਪੁਰਿ
ਮਾਰਾ ॥ ੨੨ ॥ ਨਾਮ ਬਟਾਲਾ‡ ਜਿਸ ਕੋ ਕਹੈਂ। ਛੀਨ ਲੀਨਿ ਜੋਤਿਕ
ਧਨ ਅਹੈ। ਲਵਪੁਰਿ ਆਦਿਕ ਬਡੇ ਸਥਾਨਾ। ਜਹਾਂ ਬਿਸਾਲ ਜੋਰ ਤੁਰ-
ਕਾਨਾ ॥੨੩॥ ਇਕਠੇ ਹੋਇ ਸੁ ਲਾਖਹੁ ਲਸ਼ਕਰਿ। ਲਰਿਬੇ ਹੇਤੁ ਸਮੁਖ ਭੇ

[1]ਸ਼ੀਸ਼ੇ ਵਰਗਾ ਮੁਖ। [2]ਮਹਿੰਦੀ ਕਰਕੇ ਲਾਲ। [3]ਪਰੀ ਵਾਂਙ।[4]ਕਾਮ ਦੇ ਪੰਘੂੜੇਚੜ੍ਹਕੇ ਝੂਟਿਆ।
[5]ਵਿਆਹੀ ਤੇ (ਆਪਣੀ) ਇਸਤ੍ਰੀ ਬਣਾ ਲਈ। [6]ਬਹੁਤ ਰੌਲਾ ਪਾਕੇ। (ਅ) ਖੁਸ਼ੀ ਧਾਰਕੇ।

*ਇਹ ਏਥੇ ਦੀ ਰਾਜ ਕੰਨਯਾ ਪਦਮਾ ਨਹੀਂ ਹੈ ਜੋ ਸਤਿਗੁਰਾਂ ਨੂੰ ਮਿਲੀ ਸੀ, ਸੋ ਗੁਰੂ ਗੁਰੂ ਜਪਦੀ ਤਦੋਂ ਹੀ ਪ੍ਰਲੋਕ ਜਾ ਬਸੀ ਸੀ। ਇਹ ਕੋਈ ਹੋਰ ਬੀਬੀ ਹੈ। †ਦੇਖੋ ਜੇ ਬੰਦੇ ਨੇ ਜਤੀ ਹੋਣਾ ਛਡਿਆ ਹੈ ਤਾਂ ਵਿਆਹ ਕੀਤੇ ਬਿਨਾਂ ਇਸਤ੍ਰੀ ਨਹੀਂ ਲਈ। ‡ਵਟਾਲਾ ਬੀ ਇਕ ਮੁਸਲਮਾਨੀ ਰੋਂਦ ਸੀ। ਬੰਦੇ ਦੀ ਲੁੱਟ, ਮਾਰ ਕੁੱਟ ਸਭ ਤੁਰਕਾਂ ਨਾਲ ਸੀ। ਖਾਲਸੇ ਦਲਾਂ ਨੂੰ ਹੁਕਮ ਸੀ ਕਿ ਜੋ ਕੋਈ ਬੇਦੀ ਸੋਢੀ ਦਿਖਾਵੇ ਉਸ ਨੂੰ ਨਾਂ ਹੀ ਮਾਰਨਾ ਤੇ ਨਾਂ ਹੀ ਲੁੱਟਣਾ।

ਬਲ ਧਰਿ। ਚਪਾ ਚਿੜੀ* ਨੱਗਰ ਜਿਹ ਥਾਨਾ। ਤਹਿੰ ਮੁਕਾਬਲਾ ਭਯੋ ਮਹਾਨਾ ॥ ੨੪ ॥ ਕਹੌਂ ਕਹਾਂ ਲਗਿ ਮਚੀ ਲਰਾਈ। ਤੁਰਕਾਨਾ ਮਾਰਨੋ ਸਮੁਦਾਈ। ਲਰੇ ਅਨੰਦ ਪੁਰੇ ਜੋ ਜਾਇ। ਸੋ ਸੰਘਰ ਕਰਿ ਲੀਨੋ ਘਾਇ ॥ ੨੫॥ ਜ਼ਬਰਦਸਤ† ਸੂਬਾ ਬਡ ਭਾਰਾ। ਲਰਿ ਬੰਦੇ ਤਤਛਿਨ ਸੰਘਾਰਾ। ਅਪਰ ਸੈਨ ਕੋ ਜੋ ਉਮਰਾਵ। ਘੇਰਿ ਘੇਰਿ ਮਾਰੇ ਕਰਿ ਘਾਵ ॥੨੬॥ ਕਉਨ ਬਿਜੈ ਪਾਇ ਤੁਰਕਾਨਾ। ਜਹਿੰ ਜਹਿੰ ਲਰੇ ਤਹਾਂ ਤਹਿੰ ਹਾਨਾ। ਗੁਰ ਤੀਰਥ ਕੋ ਅਧਿਕ ਪ੍ਰਤਾਪੁ। ਲਾਖਹੁ ਦੁਸ਼ਟਨ ਕੋ ਸੰਤਾਪੁ ॥ ੨੭ ॥ ਕਹੌਂ ਕਹਾਂ ਲਗਿ ਰਿਪੁ ਗਨ ਮਾਰੇ। ਲਰਿ ਲਰਿ ਸਨਮੁਖ ਮਾਰਿ ਨਿਵਾਰੇ।ਦੇਸ਼ਨਿ ਬਿਖੈ ਅਮਲ[1] ਨਿਜ ਕਰਨੋ। ਭਈ ਪ੍ਰਜਾ ਹਾਲਾ ਗਨ ਭਰਨੋ ॥੨੮॥ ਇਤਨੇ ਮਹਿੰ ਦਿੱਲੀ ਤੇ ਲਸ਼ਕਰ। ਆਏ ਲਾਖਹੁ ਸ਼ੋਰ ਮਹਾਂ ਧਰਿ। ਸੁਨਿ ਬੰਦਾ ਸਨਮੁਖ ਹੀ ਗਯੋ। ਸਤੁੱਦ੍ਰਵ ਸਲਿਤਾ ਉਲੰਘਤਿ ਭਯੋ ॥ ੨੯ ॥ ਲੁਦਵਣ ਨਗਰ ਮਾਰਿ ਕਰਿ ਲਰਨੋ। ਤੁਰਕਨਿ ਸੰਗ ਜੰਗ ਬਡ ਕਰਨੋ। ਤੁਪਕ ਤੋਪ ਜੰਜੈਲ ਚਲਾਵੈ। ਤੀਰ ਤਬਰ ਤੋਮਰ ਸੁ ਝੁਮਾਵੈ ॥ ੩੦ ॥ ਭਯੋ ਭੇੜ ਓੜਕ ਕੋ ਭਾਰਾ। ਸੋ ਲਸ਼ਕਰ ਭੀ ਲਰਿ ਕਰਿ ਮਾਰਾ।ਤਿਸੀ ਦੇਸ਼ ਕੋ ਪੁਰਿ ਗਨ ਗ੍ਰਾਮੂ। ਲੂਟੇ ਕੂਟਿ ਉਜਾਰੇ ਧਾਮੂ ॥੩੧॥ ਪੁਨ ਦ੍ਵਾਬੇ ਮਹਿੰ ਭਯੋ ਪ੍ਰਵੇਸ਼। ਛੀਨਤਿ ਧਨ ਰਿਪੁ ਹਤੇ ਅਸ਼ੇਸ਼। ਨਗਰ ਦੱਖਣੀ ਕੋ ਤਬਿ ਮਾਰਨੋ। ਫਿਰੇ ਮਹਾਂਦਲ ਸਕਲ ਉਜਾਰਨੋ ॥੩੨॥ ਪੁਨ ਗੁਰਦਾਸ ਪੁਰੇ ਕੋ ਲੂਟਾ। ਸਨਮੁਖ ਲਰਨੋ ਲੀਨ ਸੋ ਕੂਟਾ । ਇਸ ਬਿਧਿ ਸਗਰੋ ਕਥਾ ਪ੍ਰਸੰਗ। ਰਾਮ ਕੁਇਰ ਕਹਿ ਸ਼ੋਭਨ ਸੰਗ ॥ ੩੩ ॥ ਬਡੇ ਜੁੱਧ ਕਰਿ ਦੁਰਜਨ ਘਾਏ। ਹਮ[2] ਭੀ ਤਬਿ

[1]ਹਕੂਮਤ। [2](ਸਾਹਿਬ ਰਾਮ ਕੌਰ ਜੀ ਕਹਿੰਦੇ ਹਨ ਕਿ) ਅਸੀਂ ਭੀ ਤਦੋਂ ਦੇਦੇ ਨੂੰ ਆਕੇ ਮਿਲੇ।

ਕਵੀ ਜੀ ਨੂੰ ਚਪੜ ਚਿੜੀ ਭਾਰੀ ਜੁੱਧ ਦੀ ਸੂਹ ਤਾਂ ਮਿਲੀ ਹੈ ਪਰ ਵੇਰਵਾ ਨਹੀਂ ਮਿਲਿਆ ਕਿ ਇਸੇ ਥਾਂ ਤੇ ਹੀ ਸਰਹਿੰਦ ਦਾ ਜੁੱਧ ਹੋਇਆ ਸੀ ਜੈਸਾ ਕਿ ਪਿਛੇ ਦੱਸ ਆਏ ਹਾਂ ਦੇਖੋ ਪੰਨਾ ੬੨੬੫ ਦੀ ਟੂਕ। †ਪਹਿਲੇ ਨਾਮ ਜ਼ਬਰਦਸਤ ਆਇਆ ਸੀ, ਫੇਰ ਜ਼ੋਰਦਸਤ ਲਿਖਦੇ ਰਹੇ ਹਨ, ਹੁਣ ਫੇਰ ਜ਼ਬਰਦਸਤ ਆਇਆ ਹੈ। ਕਵਿ ਜੀ ਨੂੰ ਸੁਧਾਈ ਦਾ ਸਮਾਂ ਨਹੀਂ ਮਿਲਿਆ ਗ੍ਰੰਥ ਸੰਪੂਰਨ ਕਰਕੇ ਛੇਤੀ ਹੀ ਚੜ੍ਹਾਈ ਕਰ ਗਏ ਸਨ। ਜੰਗ ਅਨੰਦ ਪੁਰ ਦੇ ਸਮੇਂ ਜ਼ਬਰਦਸਤ ਖਾਂ ਲਾਹੌਰ ਦਾ ਸੂਬਾ ਨਹੀਂ ਸੀ ਪਰ ਫੌਜਦਾਰ ਸੀ। ਇਸ ਨੂੰ ਸੂਬੇਦਾਰੀ ਜਹਾਂਦਾਰ ਪਾਤਸ਼ਾਹ ਦੇ ਸਮੇਂ ੧੧੨੪ ਹਿ: ਦੇ ਅਰੰਭ ਵਿਚ ਮਿਲੀ ਸੀ, ਪਰ ਏਹ ਥੋੜੇ ਚਿਰ ਬਾਦ ਮਰ ਗਿਆ। ਫਰੁਖਸੀਅਰ ਨੇ ਅਬਦੁੱਸਮੱਦ ਨੂੰ ਮੁਹੱਰਮ ੧੧੨੫ ਹਿਜਰੀ (ਫਰਵਰੀ ੧੭੧੩ ਈ: ਯਾ ੧੭੧੦ ਬਿ:) ਵਿਚ ਲਾਹੌਰ ਦਾ ਜਥੇਦਾਰ ਥਾਪਿਆ। ਉਂਵ ਜੰਗ ਅਨੰਦਪੁਰ ਵਿੱਚ ਇਹ ਸ਼ਾਮਲ ਸੀ। ਬਹਾਦਰ ਸ਼ਾਹ ਦੇ ਵੇਲੇ ਜ਼ਬਰਦਸਤ ਖਾਂ ਜੀਉਂਦਾ ਸੀ।

ਮਿਲਨੇ ਹਿਤ ਆਏ। ਬਹੁ ਲੋਕਨਿ ਬਿਰਤੰਤ ਹਮਾਰਾ। ਬੰਦੇ ਕੋ ਸੁਨਾਇ ਕਰਿ ਸਾਰਾ ॥੩੪॥ ਸਾਦਰ ਮੇਲ ਭਯੋ ਹਰਖਾਏ। ਰਾਖਨੋ ਸੰਗ ਹਮੈਂ ਤਿਸ ਥਾਏਂ। ਸਾਧੇ ਦੇਸ਼ ਮਵਾਸੀ ਸਾਰੇ।ਚਹਨੋ ਸੁਧਾਸਰ ਪੁਨ ਦੀਦਾਰੰ* ॥ ੩੫ ॥ ਘਟਾ ਮਨਿੰਦ ਬਿਲੰਦ ਚਮੂੰ ਅਤਿ। ਸਿੰਘ ਹਜ਼ਾਰਹੁ ਮਿਲੇ ਹਰਖ ਚਿਤ। ਦੁੰਦਭਿ ਬਜੇ ਹਜ਼ਾਰਹੁ ਆਗੇ। ਦੂਰ ਦੂਰ ਕੇ ਨਰ ਗਨ ਭਾਗੇ ॥੩੬॥ ਦਿੱਲੀ ਮਹਿੰ ਦਬਕਾ ਬਹੁ ਪਰਨੋ। ਜਿਤ ਕਿਤ ਦੇਸ਼ ਤ੍ਰਾਸ ਮਹਿੰ ਭਰਨੋ। ਛੋਰਿ ਛੋਰਿ ਧਾਮਨ ਕੋ ਭਾਗੇ। ਅਰੈਂ ਨ ਲਰੈਂ ਤੁਰਕ ਰਣ ਤਯਾਗੇ॥੩੭॥ ਦਿੱਲੀ ਮਹਿੰ ਨਿਤ ਅਤਿ ਭਕਰਾਈ। ਕਰਿਕਰਿ ਬੈਠਤਿ ਅਰਿ ਸਮੁਦਾਈ। ਪਰੀ ਧਾਂਕ ਬਡ ਧੂਮ ਉਤਾਰੀ। ਸਭਿ ਤੁਰਕਾਨੇ ਮਹਿੰ ਡਰ ਭਾਰੀ॥੩੮॥ਕਬਿ ਕਬਿ ਹੂਏ ਹੈ ਇਕ ਥਾਂਈ। ਲਸ਼ਕਰ ਮੇਲਿ ਮੇਲਿ ਸਮੁਦਾਈ। ਸਨਮੁਖ ਅਰਿ ਅਰਿ ਲਰਿ ਲਰਿ ਮਾਰੈਂ। ਮਾਰ ਖਾਇ ਕੋ ਤ੍ਰਾਸ ਪਧਾਰੈਂ ॥੩੯॥ ਲਾਖਹੁ ਲਸ਼ਕਰ ਲੀਨੇ ਘਾਇ। ਲਰਨੋ ਸੋ ਕਨੋਂਹੂੰ ਹੈ ਨ ਬਚਾਇ। ਜ਼ੋਰ ਜ਼ੋਰ ਕੋ ਘਾਲਿ ਬਿਸਾਲਾ। ਪੁਨ ਭਾਜਹਿ ਹੈ ਕਾਲ ਦੁਖਾਲਾ ॥੪੦॥ ਕਈ ਬਾਰ ਤੁਰਕਾਨਾ ਮਿਲਿ ਮਿਲਿ। ਭੇ ਸਨਮੁਖ ਰਣ ਕੋ ਰਿਸ ਪਿਲਿ ਪਿਲਿ। ਲਰੇ ਬੀਰ ਛਿਦ ਤਨ ਹੈ ਤਿਲ ਤਿਲ। ਬਿਜੈ ਲੋਨਿ ਹਿਤ ਆਗੇ ਠਿਲਿ ਠਿਲਿ ॥੪੧॥ ਇਮ ਬੰਦੇ ਦੇਸ਼ਨ ਜੈ ਪਾਈ। ਸਭਿ ਪਰ ਅਪਨਿ ਅਮਲ ਠਹਿਰਾਈ। ਜਹਿੰ ਕਹਿੰ ਪਠਏ ਠਾਨੇਦਾਰ ॥ ਨਯਾਂਇ ਨਿਬੇਰਨਿ ਕੀ ਕਰਿ ਕਾਰ॥੪੨॥ਕਰੈਂ ਹੁਕਮ,ਹਾਲਾ ਧਨੁ ਲੇਤ। ਬੰਦੇ ਨਿਕਟ ਪੁਚਾਇ ਸੁ ਦੇਤ। ਦਿੱਲੀ ਮਹਿੰ ਮਿਲਿ ਕਰਿ ਤੁਰਕਾਨਾ। ਭਏ ਮਵਾਸੀ ਡਰ ਬਹੁ ਮਾਨਾ ॥ ੪੩ ॥ ਬਹੁ ਬਰੂਦ ਸੋਂ ਗੋਰਾ ਗੋਰੀ। ਕੋਟ ਸੁਧਾਰਨੋ ਪੁਰਿ ਚਹੁੰ ਓਰੀ। ਤੋਪ ਤੁਧਾਰਿ ਧਰੀ ਬਹੁ ਥਾਨਾ।'ਹਨੈਂ ਇਹਾਂ ਮਿਲਿ' ਕਰੈਂ ਬਖਾਨਾ†॥੪੪॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉੱਤਰ ਅਰੇ 'ਬੰਦੇ' ਪ੍ਰਸੰਗ ਬਰਨੰ ਨਾਮ ਇਕਾਦਸ਼ਮੋ ਅੰਸੂ ॥੭੧॥

*ਇਹ ਮੇਲ ਸੋ ਸਾਖੀ ਨੇ ਦੱਸਿਆ ਹੈ, ਕਾਸ਼ ! ਇਸ ਮੇਲ ਦਾ ਸੰਮਤ ਬੀ ਦੱਸਿਆ ਹੁੰਦਾ ਤਾਂ ਕਈ ਭੁਲੇਵੇ ਬੰਦੇ ਸਿੰਘ ਦੇ ਦੌਰੇ ਦੇ ਨਿਕਲ ਜਾਂਦੇ।

†ਅਸਲ ਵਿੱਚ ਕਵੀ ਜੀ ਨੂੰ ਸਵਿਸਥਾਰ ਤੇ ਸਿਲਸਿਲੇਵਾਰ ਹਾਲ ਬੰਦੇ ਦਾ ਨਹੀਂ ਮਿਲਿਆ, ਸਾਡੇ ਲਈ ਬੀ ਏਥੇ ਟੁਕੜਾਂ ਵਿਚ ਵਿਸਥਾਰ ਕਰਨਾ ਕਠਨ ਹੈ ਪਰ ਸਰਹਿੰਦ ਦੀ ਫਤੇ ਦੇ ਬਾਦ ਯੁੱਧਾਂ ਦੀ ਲੜੀ ਤੇ ਮੋਟੇ ਮੋਟੇ ਹਾਲ ਸੰਖੇਪ ਮਾਤ੍ਰ ਐਉਂ ਹਨ:—

ਸਰਹਿੰਦ ਫਤੇ ਕਰਕੇ ਬੰਦੇ ਨੇ ਬਾਜ਼ ਸਿੰਘ ਨੂੰ, ਜੋ ਅੰਤ ਤੀਕ ਉਸ ਦਾ ਸੱਚਾ ਮਿੱਤ੍ਰ ਰਿਹਾ ਤੇ ਦਿੱਲੀ ਜਾਕੇ ਨਾਲ ਸ਼ਹੀਦ ਹੋਇਆ, ਸਰਹਿੰਦ ਦਾ ਫੌਜਦਾਰ ਥਾਪਿਆ,

(ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਹੇਠ)

ਆਲੀ ਸਿੰਘ ਉਸ ਦਾ ਨਾਇਬ ਹੋਇਆ। ਸਮਾਣੇ ਦਾ ਇਲਾਕਾ ਫਤਹ ਸਿੰਘ ਭਾਈ ਕਿਆਂ ਦੇ ਨੂੰ ਦਿੱਤਾ ਤੇ ਨਵਾਬੀ ਦਾ ਖਿਤਾਬ ਦਿੱਤਾ। ਥਨੇਸਰ ਦਾ ਇਲਾਕਾ ਬਾਬਾ ਬਿਨੋਦ ਸਿੰਘ ਤੇ ਰਾਮ ਸਿੰਘ,ਜੋ ਬਾਜ਼ ਸਿੰਘ ਦਾ ਭਰਾ ਸੀ, ਦੇ ਸਪੁਰਦ ਹੋਇਆ।

ਹੁਣ ਮਨਸੂਰ ਪੁਰ, ਤੇ ਕੈਂਥਲ ਆਦਿਕ ਬੀ ਸਾਧੇ। ਫੇਰ ਬੰਦਾ ਮਲੇਰਕੋਟਲੇ ਗਿਆ। ਉਥੇ ਇਕ ਕਿਸ਼ਨ ਦਾਸ ਬਾਣੀਏਂ ਨੇ ਕੁਛ ਭੇਟਾ ਦੇਕੇ ਸ਼ਹਿਰ ਬਚਾ ਲਿਆ । ਇਹ ਕਿਸ਼ਨ ਦਾਸ ਬੰਦੇ ਦਾ ਪੁਰਾਣਾ ਮੇਲੀ ਸੀ।

ਇਸ ਤੋਂ ਅਗਾਰੇਂ ਬੰਦਾ ਸਹਾਰਨਪੁਰ ਦੇ ਇਲਾਕੇ ਵਿਚ ਉਨਾਰਸਾ ਪਿੰਡ ਵਿਖੇ ਸਿਖਾਂ ਤੇ ਹਿੰਦੂਆਂ ਨੂੰ ਤਕਲੀਫ ਵਿਚ ਸੁਣਕੇ ਸਹਾਰਨਪੁਰ ਪੁੱਜਾ, ਹਾਕਮ ਸਿਖਾਂ ਦੀ ਅਵਾਈ ਸੁਣਕੇ ਦਿੱਲੀ ਨੱਸ ਗਿਆ, ਬਿਨਾਂ ਕਿਸੇ ਜੰਗ ਦੇ ਸਹਾਰਨਪੁਰ ਤੇ ਬੰਦੇ ਦਾ ਕਬਜ਼ਾ ਹੋ ਗਿਆ। ਇਵੇਂ ਇਕ ਦਸਤਾ ਭੇਜਕੇ ਬੇਹਟ ਪਿੰਡ ਨੂੰ ਅਧੀਨ ਕੀਤਾ । ਸਹਾਰਨਪੁਰ ਤੋਂ ਜਲਾਲਾਬਾਦ ਤੇ ਚੜ੍ਹਾਈ ਕੀਤੀ, ਰਾਹ ਵਿਚ ਅੰਬੇਹਟ ਤੇ ਧਾਵਾ ਕਰਕੇ ਸਰ ਕੀਤਾ । ਰਾਹ ਵਿਚ ਨਨੌਤਾ ਪਿੰਡ ਆਇਆ ਸਾਵਨ ਵਦੀ ੧੧ ਸੰਃ ੧੭੬੭ ਬਿਃ ਨੂੰ ਇਹ ਇਕ ਹੱਲੇ ਵਿਚ ਹੀ ਅਧੀਨ ਕਰ ਲਿਆ। ਇਵੇਂ ਸਿੰਘਾਂ ਜਲਾਲਾਬਾਦ ਨੂੰ ਘੇਰਾ ਜਾ ਪਾਇਆ । ਲਾਗੇ ਦੇ ਪਿੰਡਾਂ ਦੀ ਸੋਧ ਕੀਤੀ। ਜਲਾਲਾਬਾਦ ਦਾ ਮੋਰਚਾ ਛੱਡਕੇ ਕਰਨਾਲ ਜਾ ਪੁਜੇ । ਇਧਰ ਦਾ ਫੌਜਦਾਰ ਸਾਹਮਣੇ ਹੋਇਆ ਪਰ ਮਾਮੂਲੀ ਜਿਹੀ ਝੜਪ ਵਿਚ ਹੀ ਨੱਸ ਗਿਆ ਤੇ ਸਿਖਾਂ ਨੇ ਪਾਣੀਪਤ ਤੀਕ ਆਪਣਾ ਸਿੱਕਾ ਜਮਾ ਲਿਆ, ਉਸ ਵੇਲੇ ਕਿਸੇ ਨੂੰ ਹਿੰਮਤ ਸਿੰਘਾਂ ਦੇ ਸਾਹਮਣੇ ਆਉਣ ਦੀ ਨਹੀਂ ਸੀ। ਪਾਣੀਪਤ ਤੋਂ ਸਿਖ ਸਰਹਿੰਦ ਵਲ ਵਾਪਸ ਮੁੜੇ।

ਇਧਰ ਦੀਆਂ ਖ਼ਬਰਾਂ ਸੁਣਕੇ ਘਰੀਂ ਰਹੇ ਮਾਝੇ ਦੇ ਤੇ ਹੋਰ ਸਿੰਘ ਇਕੱਠੇ ਹੋਕੇ ਰਿਆੜਕੀ ਨੂੰ ਤੁਰ ਪਏ ਤੇ ਇਲਾਕੇ ਫੇਰ ਕਰਨ ਲਗੇ, ਪਠਾਨਕੋਟ ਤਕ ਫੇਰੇ ਕਰਕੇ ਲਾਹੌਰ ਦੇ ਸ਼ਾਲਾਮਾਰ ਤਕ ਅੱਪੜੇ। ਲਾਹੌਰ ਦਾ ਹਾਕਮ ਅਸਲਮਖਾਂ ਦਬਕ ਗਿਆ। ਪਿੰਡਾਂ ਦੇ ਮੌਲਵੀ ਨੱਸਕੇ ਲਾਹੌਰ ਆ ਗਏ ਤੇ ਰੌਲਾ ਪਾਕੇ ਸਿੱਖਾਂ ਦੇ ਵਿਰੁਧ ਹੈਦਰੀ ਝੰਡਾ ਖੜਾ ਕਰ ਦਿੱਤਾ, ਇਹਨਾਂ ਦੇ ਖਾਲਸੇ ਨਾਲ ਟਾਕਰੇ ਹੋਏ ਤੇ ਅੰਤ ਸਿੰਘਾਂ ਨੇ ਇਹਨਾਂ ਦਾ ਮੂੰਹ ਮੋੜ ਦਿੱਤਾ।

[ਅਪੂਰਣ ਕਾਸ਼ਮ

ਉੱਧਰ ਦਵਾਬੇ ਵਿਚ ਬੀ ਸਿੰਘ ਉਠ ਪਏ, ਬੰਦੇ ਨੇ ਕੁਛ ਕੁਮਕ ਇਹਨਾਂ ਨੂੰ ਘੱਲੀ ਸੀ। ਪਹਿਲਾ ਹੱਲਾ ਰਾਹੋਂ ਤੇ ਹੋਇਆ। ਇਥੇ ਇਨਾਯਤ ਖਾਂ ਇਕ ਧਾੜਵੀ ਸੀ ਜਿਸ ਤੋਂ ਹਾਕਮ ਬੀ ਡਰਦੇ ਸਨ। ਪਹਿਲਾਂ ਖਾਲਸੇ ਨੇ ਇਸੇ ਨੂੰ ਲੁੱਟ ਕੁੱਟ ਲਿਆ। ਅਜੇ ਸਿੰਘ ਏਧਰ ਹੀ ਸਨ ਕਿ ਸੁਲਤਾਨ ਪੁਰ ਦਾ ਹਾਕਮ ਸ਼ਮਸ ਖਾਂ,ਜੋ ਦਵਾਬੇ ਦਾ ਫੌਜਦਾਰ ਸੀ, ਭਾਰੀ ਲਸ਼ਕਰ ਲੈਕੇ ਆ ਪਿਆ। ਇਸ ਦੇ ਨਾਲ ਫੌਜ ਤੇ ਮੁਸਲਮਾਨੀ ਮੁਲਖੱਯਾ ਦੀਨ ਦਾ ਜੰਗ ਕਰਨ ਆਇਆ ਸੀ। ਖਫੀ ਖਾਂ ਲਿਖਦਾ ਹੈ ਕਿ ੨੦ ਹਜ਼ਾਰ ਸਿਪਾਹੀ ਸੀ ਤੇ ਮੁਲਖੱਯਾ ਭੇਢ ਕੁ ਲੱਖ ਸੀ, ਪਰ ਏਹ ਗਿਣਤੀ ਵਧਾਕੇ ਲਿਖੀ ਜਾਪਦੀ ਹੈ। ਤਦ ਬੀ ਬਹੁਤ ਭਾਰੀ ਭੀੜ ਆਈ ਸੀ। ਜੰਗ ਬੜਾ ਹੋਇਆ, ਛੇੜਾਂ ਦੇ ਆਦਮੀ ਬੜੇ ਮਰੇ, ਪਰ ਗਿਣਤੀ ਬਹੁਤੀ ਹੋਣ ਕਰਕੇ ਸਿੰਘ ਰਾਹੋਂ ਦੇ ਕਿਲੇ ਜਾ ਵੜੇ ਤੇ ਅੰਦਰੋਂ ਲਗੇ ਵੈਰੀ ਨੂੰ ਫੁੰਡਣ, ਇਉਂ ਰਾਤ ਪੈ ਗਈ।

ਰਾਤ ਨੂੰ ਖਾਲਸਾ ਕਿਲੇ ਵਿਚੋਂ ਚੁੱਪ ਚੁਪਾਤਾ ਨਿਕਲ ਗਿਆ। ਸ਼ਮਸ ਖਾਂ ਖਹਿੜਾ ਛੁੱਟਾ ਸਮਝਕੇ ਸੁਲਤਾਨ ਪੁਰ ਚਲਾ ਗਿਆ ਤੇ ਸਿੰਘਾਂ ਨੇ ਰਾਹੋਂ ਫੇਰ ਆ ਮੱਲੀ। ਏਵੇਂ ਉਠਕੇ ਜਲੰਧਰ ਹੁਸ਼ਿਆਰਪੁਰ ਆਦਿ ਟਿਕਾਣੇ ਮੱਲ ਲਏ। ਸੁਲਤਾਨ ਪੁਰ ਨੂੰ ਘੇਰੇ ਪਾਉਂਦੇ ਪਰ ਇਲਾਕਾ ਲੁੱਟ ਪੁੱਟਕੇ ਫਿਰ ਛੋੜਕੇ ਮੁੜ ਜਾਂਦੇ।

ਇਸੀ ਤਰ੍ਹਾਂ ਸਿੰਘਾਂ ਨੇ ਬਿਲਾਸਪੁਰ ਮਾਰ ਲਿਆ ਸੀ। ਜਿਸ ਦਾ ਜ਼ਿਕਰ ਇਸ ਅੰਸ਼ੂ ਵਿਚ ਆ ਚੁਕਾ ਹੈ। ਕਵਿ ਜੀ ਲਿਖਦੇ ਹਨ ਕਿ ਬੰਦਾ ਏਥੇ ਨਾਲ ਸੀ, ਕਈਆਂ ਦਾ ਖਿਆਲ ਹੈ ਕਿ ਨਹੀਂ ਸੀ।

ਉਧਰ ਬਹਾਦਰ ਸ਼ਾਹ ਦੱਖਣ ਤੋਂ ਵਿਹਲਾ ਹੋ ਰਾਜਪੂਤ ਰਾਜਿਆਂ ਨੂੰ ਸਿੱਧਿਆਂ ਕਰਨ ਆ ਪਹੁੰਚਾ ਸੀ ਕਿ ਉਸ ਨੂੰ ਪੰਜਾਬ ਦੇ ਹਾਲਾਤ ਅੱਪੜੇ, ਸੋ ਉਹ ਬੰਦੇ ਨੂੰ ਸੋਧਣ ਸਿੱਧਾ ਪੰਜਾਬ ਨੂੰ ਆਇਆ। ਪਾਤਸ਼ਾਹ ਦਾ ਲਸ਼ਕਰ,ਜੋ ਉਸ ਤੋਂ ਅੱਗੇ ਆ ਰਿਹਾ ਸੀ,ਕੱਤਕ ੧੭੬੭ ਵਿਚ ਅਮੀਨਗੜ ਅੱਪੜਿਆ ਤੇ ਏਥੇ ਸਿੰਘਾਂ ਨਾਲ ਜੰਗ ਛਿੜ ਪਿਆ। ਏਥੇ ਕਿੰਨਾ ਚਿਰ ਜੰਗ ਰਿਹਾ, ਸਿੰਘ ਜਾਨਾਂ ਤੋੜ ਤੋੜ ਲੜੇ। ਪਾਤਸ਼ਾਹੀ ਸੈਨਾ ਦਾ ਬੜਾ ਜਾਨ ਹੋਇਆ, ਪਰ ਅੰਤ ਮੈਦਾਨ ਉਹਨਾਂ ਦੇ ਹੱਥ ਰਿਹਾ। ਏਸੇ ਲਸ਼ਕਰ ਨੇ ਫੇਰ ਅਗੇ ਵਧਕੇ ਸਰਹਿੰਦ ਮੋੜ ਲਿਆ ਤੇ ਸਢੌਰੇ ਪਾਤਸ਼ਾਹ ਬੀ ਇਸ ਨੂੰ ਆ ਮਿਲਿਆ।

ਸਰਹਿੰਦ ਮਾਰਕੇ ਬੰਦਾ ਮੁਖਲਸ ਗੜ੍ਹ (ਲੋਹਗੜ੍ਹ) ਠਹਿਰਿਆ ਹੋਇਆ ਸੀ, ਗਰਮੀਆਂ ਦੇ ਦਿਨ ਇਸ ਨੇ ਉਥੇ ਹੀ ਕੱਟੇ। ਸਰਹਿੰਦ ਮਾਰਨ ਪਿਛੋਂ ਬਹੁਤੀਆਂ ਲੜਾਈਆਂ ਵਿਚ ਬੰਦਾ ਆਪ ਸ਼ਾਮਲ ਨਹੀਂ ਹੋਇਆ।

ਸਢੌਰੇ ਤੋਂ ਪੰਜ ਛੀ ਕੋਹ ਦੀ ਵਾਟ ਤੇ ਲੋਹਗੜ੍ਹ ਵਿਚ ਬੰਦਾ ਬੈਠਾ ਸੀ, ਸ਼ਾਹੀ ਫੌਜ ਨੇ ਦੋ ਮਹੀਨੇ ਇਸ ਕਿਲੇ ਦੇ ਪਾਸੀਂ ਘੇਰਾ ਪਾਈ ਰਖਿਆ, ਅੰਤ ਨੂੰ ਬੰਦਾ ਸ਼ਾਹੀ ਲਸ਼ਕਰ ਵਿਚੋਂ ਇਉਂ ਸਾਫ ਨਿਕਲਿਆ ਜਿਵੇਂ ਮੱਖਣ ਵਿਚੋਂ ਵਾਲ ਨਿਕਲਦਾ ਹੈ। ਇਵੇਂ ਬੰਦਾ ਨਾਹਨ ਰਿਆਸਤ ਵਿਚ ਜਾ ਟਿਕਿਆ। ਸ਼ਾਹੀ ਸੈਨਾ ਅਜੇ ਸਢੌਰੇ ਸੀ ਕਿ ਬੰਦਾ ਪਠਾਣਕੋਟ ਆ ਗਿਆ। ਰਾਏਪੁਰ ਦੇ ਲਾਰੀ ਸ਼ਮਸ਼ਖਾਂ ਫੌਜ ਸਮੇਤ ਜਾ ਭੱਟਿਆ। ਸਿੰਘ ਮੌਕੇ ਦੀ ਤਾੜ ਵਿਚ ਪਿਛੇ ਹਟੇ, ਸ਼ਮਸ਼ ਖਾਂ ਅੱਗੇ ਵਧਿਆ, ਸਿੰਘਾਂ ਨੇ ਇਕ ਦਿਨ ਅੱਚਣਚੇਤ ਹਮਲਾ ਕਰਕੇ ਸ਼ਮਸ਼ ਖਾਂ ਮਾਰ ਲਿਆ ਤੇ ਕੁਤਬ ਖਾਂ ਫਖਮੀ ਹੋ ਗਿਆ। ਇਸ ਤੋਂ ਪਿਛੋਂ ਕਿੰਨਾਂ ਚਿਰ ਬੰਦਾ ਤੇ ਤੁਰਕਾਨੀ ਦਲ ਇਕ ਦੂਜੇ ਤੋਂ ਦਾਉ ਬਚਾਉਂਦੇ ਰਹੇ, ਬੰਦਾ ਪਹਾੜੀਂ ਰਿਹਾ। ੧੭੭੦ ਵਿਚ ਬੰਦਾ ਫੇਰ ਪਹਾੜਾਂ ਤੋਂ ਉਤਰਿਆ। ਵਟਾਲੇ ਤੇ ਕਲਾਨੌਰ ਦੇ ਇਲਾਕੇ ਤੇ ਕਬਜ਼ਾ ਕਰ ਲਿਆ, ਤੇ ਫਿਰ ਕੁਝ ਦਿਨਾਂ ਲਈ ਬੰਦਾ ਪਹਾੜਾਂ ਤੇ ਚਲਾ ਗਿਆ। ਫਿਰ ੧੭੭੨ ਵਿਚ ਪਹਾੜਾਂ ਤੋਂ ਉਤਰ ਕਲਾਨੌਰ ਦੇ ਇਲਾਕੇ ਤੇ ਕਬਜ਼ਾ ਕਰ ਲਿਆ, ਕਲਾਨੌਰ ਤੋਂ ਚੱਲਕੇ ਬੰਦੇ ਨੇ ਅਚੱਲ ਆ ਡੇਰੇ ਲਾਏ ਤੇ ਉਥੋਂ ਉਠਕੇ ਵਟਾਲੇ ਤੇ ਕਬਜ਼ਾ ਕਰ ਲਿਆ। ਤੁਰਕਾਨੀ ਦਲ ਫਿਰ ਇਕੱਠਾ ਹੋਣ ਲੱਗਾ, ਬੰਦਾ ਮਿਰਜ਼ਾ ਜਾਨ ਪਿੰਡ ਵਿਚ ਇਕ ਗੜ੍ਹੀ ਬਨਾਉਣ ਲੱਗਾ, ਅਜੇ ਗੜ੍ਹੀ ਤਿਆਰ ਨਹੀਂ ਹੋਈ ਸੀ ਕਿ ਬੰਦੇ ਨੂੰ ਵੈਰੀ ਆ ਘੇਰਨ ਲਗੇ। ਬੰਦਾ ਗੁਰਦਾਸ ਪੁਰ ਆ ਵੜਿਆ ਤੇ ਇਕ ਹਵੇਲੀ ਵਿੱਚ ਜੋ ਗੜ੍ਹੀ ਵਰਗੀ ਹੀ ਸੀ, ਡੇਰੇ ਲਾ ਲਏ। ਤੁਰਕਾਨੀ ਫੌਜ

(ਬਾਕੀ ਦ੍ਰਿਸ਼ ਦੇਖੋ ਅਗਲੇ ਪੰਨੇ ਦੇ ਨੋਟ)

੧੨. [ਬੰਦੇ ਦਾ ਹੋਰ ਹਾਲ]।

ਦੋਹਰਾ ॥ ਸਾਧਨ ਸਗਰੇ ਦੇਸ਼ ਕੋ ਜੋ ਪੰਜਾਬ ਬਿਸਾਲ। ਪਲਟਾ ਲੇ ਗੁਰ ਸੁਤਨਿ ਕੋ ਦ੍ਰੋਹੀ ਹਤੇ ਕਰਾਲ ॥੧॥ਚੌਪਈ॥ ਸ੍ਰੀ ਬਿਨੋਦ ਸਿੰਘ ਤੋਹਨ ਬਾਬਾ। ਸੰਗੀ ਬੰਦੇ ਕੋ ਰਿਪੁ ਦਾਬਾ[1]। ਹੋਤੁ ਸਹਾਇਕ ਸਤਿਗੁਰ ਦਯੋ। ਜਥਾ ਜੋਗ ਉਪਦੇਸ਼ਨਿ ਕਯੋ ॥ ੨ ॥ ਜਹਿ ਕਹਿ ਕਰੀ ਸਹਾਇ ਬਿਸਾਲਾ। ਮਸਲਤ ਦੇਤਿ ਬਤਾਇ ਰਸਾਲਾ। ਜਬਹਿ ਬਨਾਹ ਬੰਦੇ ਕਰਵਾਯੋ। ਕਹਿ ਕਹਿ ਗੁਰ ਢਚ ਬਹੁਤ ਹਟਾਯੋ ॥ ੩ ॥ ਬਰਜਨੋ ਰਹਨੋ ਨ, ਸੁੰਦਰਿ ਹੋਰੀ। ਕਰੀ ਮੌਨ ਤਿਸੁ ਕਹਨੋ ਨ ਫੇਰੀ। ਤਿਸੀ ਰੀਤਿ ਇਕ ਛੋਰਾ ਆਨ। ਲੇ ਕਰਿ ਪਹੁੰਚਨੋ ਰਿਪੁ ਛਰ ਮਾਨਿ ॥ ੪ ॥ ਤਿਸ ਭੀ ਬਨਾਹਿ ਕਰਨ ਲਲਚਾਵਾ। ਸ਼੍ਰੀ ਬਿਨੋਦ ਸਿੰਘ ਝਿੜਕਿ ਹਟਾਵਾ।ਭਯੋ ਗਰਬ ਸੋ ਨਾਹਿਨ ਮਾਨੈ।—ਕਰੋਂ ਭਾਰਜਾ—ਲਾਲਚ ਠਾਨੈ ॥੫॥ ਬੇਮੁਖ ਲਖਿ ਕਰਿ ਬਾਬੇ ਭਯੋ। ਬੈਠੇ ਹੁਤੇ ਬਿਲੋਕਤਿ ਸਬੈ। ਹਤਿਬੇ ਹੇਤ ਕ੍ਰੋਧ ਕੇ ਸਾਥ। ਧਰਨੋ ਖਜ਼ਗ ਕਬਜ਼ੇ ਪਰ ਹਾਥ। ॥੬॥ਮਾਰਨੋ ਚਹੈ ਜਾਨਿ ਹੈਕਾਰੀ।—ਕਜਾ ਮੂਰਖ ਇਨ ਮਨ ਮਹਿ ਧਾਰੀ—। ਤਬਿ ਲੌ ਕਾਹਨ ਸਿੰਘ ਸੁਤ ਆਯੋ। ਹਾਥ ਜੋਰਿ ਬਚ ਕਹਨੋ ਹਟਾਯੋ ॥ ੭ ॥ 'ਇਸਹਿ ਨ ਮਾਰਹੁ ਉਚਿਤ ਨ ਹਮੈਂ। ਘਟਹਿ ਤੇਜ ਪੁਜਨੋ ਅਬਿ ਸਮੈਂ[2]। ਸਤਿਗੁਰ ਹਿਤ ਸਹਾਇ ਸੰਗ ਕੀਨੋ। ਸਾਹਿਬਜ਼ਾਦਨਿ ਪਲਟਾ ਲੀਨੋ ॥੮॥ ਅਪਨੋ ਹਾਥ।ਜ ਛੋਡਹੁ ਯਾਂ ਪਰ[3]। ਭਲੀ ਨ ਬਾਤ ਬਿਚਾਰ ਲਿਹੋ ਉਰ। ਗੁਰ ਕੀ ਆਗਯਾ ਹੋਵਤਿ ਭੰਗ। ਨਿਛਲਹਿ ਥਲ ਕੀਨੋ ਬਿਚ ਜੰਗ[4]' ॥ ੯ ॥ ਕਹੈ ਬਿਨੋਦ ਸਿੰਘ ਕਰਿ ਰੋਸ*।'ਦੇਖਹੁ ਕਹਾਂ ਕਰਹਿ ਬਹੁ ਦੋਸ਼।ਇਸ ਕੋ ਮਾਰਨ

[1]ਸ਼ੱਤ੍ਰੂਆਂ ਨੂੰ ਦਬਾਵਣ ਵਾਲਾ। [2]ਤੇਜ਼ ਘਟ ਜਾਏਗਾ ਤੁਣ ਸਮਾਂ ਪੂੱਜ ਗਿਆ ਹੈ। [3]ਭਾਵ ਜੋ ਮਾਰੇ ਦਿਆਂਗੇ ਤਾਂ। [4]ਜੋ ਅਸਾਂ ਜੰਗ ਵਿੱਚ ਥਲ ਕੀਤਾ ਹੈ ਸੋ ਨਿਛਲ ਹੋ ਜਾਏਗਾ। *ਪਾ:—ਜੋਸ਼।

[ਪਿਛਲੇ ਪੰਨੇ ਦਾ ਬਾਕੀ ਹਾਲ]

ਪਿੱਛੇ ਹੀ ਸੀ, ਉਸ ਨੇ ਗੜ੍ਹੀ ਗਿਰਦੇ ਘੇਰਾ ਘੱਤ ਲਿਆ ਤੇ ਇਹ ਕੋਈ ਛੇ ਮਹੀਨੇ ਰਿਹਾ। ਜਦ ਬੰਦੇ ਪਾਸ ੨੦੦ ਸਿੰਘ ਰਹਿ ਗਏ ਅੰਨ ਮੁੱਕ ਗਿਆ ਤੁਰਕਾਂ ਨੇ ਕਹਿ ਘੱਲਿਆ ਕਿ ਤੁਸੀਂ ਗੜ੍ਹੀ ਛਡ ਜਾਓ ਤਾਂ ਤੁਸਾਂ ਨੂੰ ਅਸੀਂ ਕੁਛ ਨਹੀਂ ਕਹਾਂਗੇ। ਪਰ ਜਦ ਬੰਦਾ ਉਹਨਾਂ ਦੀ ਸਹੁੰ ਤੇ ਭਰੋਸਾ ਕਰਕੇ ਬਾਹਰ ਆਇਆ ਤਾਂ ਉਹਨਾਂ ਸਹੁੰ ਭੰਨ ਕੇ ਉਸ ਨੂੰ ਫੜ ਲਿਆ। ਦੋ ਸੌ ਸਿੰਘ ਨਾਲ ਸਨ। ਸਭ ਜ਼ੰਜੀਰਾਂ ਨਾਲ ਜਕੜੇ ਗਏ। ਏਹ ਥੋੜੇ ਸਮਝ ਕੇ ਰਾਹ ਜਾਂਦੇ ਸਿੱਖ ਫੜ ਫੜ ਕੇ ਲਾਹੌਰ ਤਾਈਂ ਸੱਤ ਅੱਠ ਸੌ ਕਰ ਲਏ, ਜੋ ਦਿੱਲੀ ਲਿਜਾਕੇ ਸ਼ਹੀਦ ਕੀਤੇ ਗਏ। ਗੜ੍ਹੀ ਵਿਚ ਦੇ ਜ਼ਖਮੀ ਸਿੱਖ ਤੁਰਕਾਂ ਨੇ ਏਡੀ ਬੁਰੀ ਤਰ੍ਹਾਂ ਕੋਹੇ। ਮੁਰਦਿਆਂ ਦੇ ਪੇਟ ਤਕ ਚੀਰੇ ਬੀ ਲਿਖਿਆ ਹੈ।

ਹੀ ਬਨਿ ਆਵੈ। ਗੁਰ ਕੋ ਕਹਿਬੋ ਸਕਲ ਮਿਟਾਵੈ॥੧੦॥ਏ ਕਾਢਰ ਬੇਮੁਖ ਅਤਿ ਭਖੋ। ਦੁਤੀ ਬਨਾਹ ਕਰਿਬੇ ਲਲਚਖੋ। ਕਹੈ ਕੁਲੀਨ ਤ੍ਰਿਯਾ ਕੋ ਬਨਾਹੌਂ।ਔਰ ਪੁੱਤ੍ਰ ਤਿਸਤੇ ਉਪਜਾਹੌਂ॥੧੧॥ਕਰਤਿ ਢੀਠਤਾ ਮਨਮੁਖ ਹੋਯੋ। ਬਸ ਮਨਮਥ ਕੇ ਜਤ ਸਤ ਖੋਯੋ।ਕਾਹਨ ਸਿੰਘ ਕਰਿ ਪਿਤ ਸੋਂ ਬਿਨਤੀ। ਕਰੋਂਜਨ ਕਰਨੈ ਤਸੀ ਰਿਸ ਗਿਨਤੀ* ॥ ੧੨ ॥ ਇਸ ਪ੍ਰਕਾਰ ਹੀ ਭਖੋ ਬਖੇਰਾ। ਚਲੋ ਸੁਧਾਸਰ ਕੋ ਤਬਿ ਡੇਰਾ। ਦਰਸ਼ਨ ਕਰਨ ਹੇਤੁ ਸਭਿ ਗਏ। ਲਾਖਹੁ ਦਲ ਉਤਰਤਿ ਭਟ ਭਏ ॥ ੧੩ ॥ ਸਿੰਘ ਹਜ਼ਾਰਹੁ ਸੰਗੀ ਬੀਰ। ਧਰਹਿੰ ਤੁਫੰਗ ਕ੍ਰਿਪਾਨ ਤੋਮਰ ਤੀਰ। ਸਭਿਨਿ ਸ਼ਨਾਨ ਜਾਇ ਕਰਿ ਕਰਖੋ। ਹਰਿਮੰਦਰ ਦਰਸੋ ਮੁਦ ਭਰਖੋ ॥੧੪॥ ਸਭਿ ਕੋ ਅੱਗੂ ਬੈਠਿ ਤਿਸ ਥਾਂਇ। ਚਹੈ ਕਿ ‘ਮੋ ਪਰ ਚਮਰ ਢਿਰਾਇ। ਸਭਿ ਮਹਿੰ ਮੁਖਿ ਸਿਖ ਹੌਂ ਮੈਂ ਗੁਰਕੋ। ਪੂਰਨ ਕਰਨੈ ਮਨੋਰਥ ਉਰ ਕੋ[1] ॥੧੫॥ ਸਭਿ ਕੋ ਕਰਨੋ ਮੋਹਿ ਅਗਵਾਨੀ। ਮੇਰੀ ਘਾਲ ਗੁਰੂ ਢ੍ਰਿਗ ਭਾਨੀ । ਯਾਂਤੇ ਸਭਿ ਸਨ[2] ਚਹੌਂ ਗੁਰਾਈ। ਮੁਖਤਾ ਪੰਥ ਭਲੇ ਬਨਿ ਆਈ ॥ ੧੬ ॥ ਗੁਰਤਾ ਕੋ ਲੱਛਨ ਮੁਝ ਦੇਹਿ। ਸਕਲ ਖਾਲਸਾ ਦਰਸ਼ਨ ਲੇਹਿ[3]’ । ਇਹ ਜਬਿ ਕਹੀ ਲਹੀ ਸਭਿ ਪੰਥਾ[4]। ਕਰੀ ਭਰਕ,‘ਨਹਿੰ ਮਾਨਹਿੰ ਸੈਥਾ[5]॥੧੭॥ਨਹੀਂ ਖਾਲਸੇ ਸੋਂ ਇਸ ਮੇਲ। ਗੁਰ ਬਿਨ ਅਪਰ ਚਲਾਯੋ ਗੈਲਾਖੰਡੇ ਕਾ ਅੰਮ੍ਰਿਤ ਨਹਿੰ ਲੀਨ†। ਰਹਤਿ ਨਹੀਂ ਇਨ ਧਰੀ ਪ੍ਰਬੀਨ ॥ ੧੮ ॥ ਜੇ ਹਮ ਤੇ ਇਹ ਚਹੈ ਬਡਾਈ। ਧਰੇ

[1]ਗੁਰੂ ਜੀ ਦਾ ਮਨੋਰਥ ਮੈਂ ਪੂਰਾ ਕੀਤਾ ਹੈ। [2]ਸਾਰਿਆਂ ਪਾਸੋਂ। [3]ਭਾਵ ਮੇਰਾ ਮਤ ਧਾਰਨ ਕਰੇ। [4]ਸਾਰੇ ਪੰਥ ਨੇ ਸਮਝ ਲਈ। [5]ਬੰਦੇ ਨਾਲ ਮਿਲਣਾ ਅਸੀਂ ਨਹੀਂ ਮੰਨਦੇ।

*ਮਹਿੰਮਾ ਪ੍ਰਕਾਸ਼ ਨੇ ਇਸ ਪ੍ਰਸੰਗ ਵਿਚ ਇਹ ਝਗੜਾ ਗੁਰਦਾਸ ਪੁਰ ਦੀ ਹਵੇਲੀ ਵਿਚ ਹੋਇਆ ਲਿਖਿਆ ਹੈ ਤੇ ਬਾਬਾ ਕਾਹਨ ਸਿੰਘ ਦੇ ਪਿਤਾ ਨੂੰ ਸਮਝਾਉਣ ਤੇ ਬਾਬਾ ਬਿਨੋਦ ਸਿੰਘ ਜੀ ਨੇ ਲੜਾਈ ਨਾ ਕੀਤੀ, ਪਰ ਕਿਲਾ ਛੋੜਕੇ ਚਲੇ ਆਏ ਤੇ ਸੂਰਬੀਰ ਬਾਬਾ ਜੀ ਤੁਰਕੀ ਘੇਰੇ ਵਿਚੋਂ ਸਹੀ ਸਲਾਮਤ ਨਿਕਲ ਆਏ। ਗ੍ਰਾਲਬਨ ਝਗੜਾ ਕਿਲੇ ਵਿਚੋਂ ਲੜਦੇ ਮਾਰਦੇ ਨਿਕਲ ਚੱਲਣ ਦਾ ਤੁਰਕਾਂ ਦੀ ਸਹੁੰ ਤੇ ਇਤਬਾਰ ਕਰਨ ਤੇ ਸੀ, ਪਰ ਮਹਿੰਮਾ ਪ੍ਰਕਾਸ਼ ਨੇ ਝਗੜਾ ਦੂਜੇ ਵਿਆਹ ਤੋਂ ਹੋਇਆ ਲਿਖਿਆ ਹੈ,ਜੋ ਨਾਗਲਬ ਨਹੀਂ।

†ਗੋਕਲ ਚੰਦ ਨਾਰੰਗ ਸਫੇ ੨੪੨ ਤੇ ਲਿਖਦਾ ਹੈ ਕਿ ‘ਭੰਗੀ ਮਿਸਲ ਦਾ ਸੰਸਥਾਪਿਕ ਅੰਮ੍ਰਿਤਸਰ ਦੇ ਸਮੀਪ ਪੰਜਵੜ ਦਾ ਰਹਿਨੇ ਵਾਲਾ ਏਕ ਛਜਾ ਸਿੰਘ ਨਾਮ ਕਾ ਜਾਟ ਉਸ ਕਾ ਪਾਹੁਲ ਸੰਸਕਾਰ ਸ਼ੁਦਾ ਚੇਲਾ ਜੈਸੇ ਮਹਾਂ ਪੁਰਖ ਕੇ ਹਾਥੋਂ ਸੇ ਹੂਆ ਥਾ’। ਸੋ ਬੰਦੇ ਨੇ ਅੰਮ੍ਰਿਤ ਨਹੀਂ ਛਕਿਆ ਸੀ ਤਾਂ ਛੱਜਾ ਸਿੰਘ ਜੈਸੇ ਸੂਰਬੀਰ ਨੇ ਉਸ ਤੋਂ ਕਿਵੇਂ ਅੰਮ੍ਰਿਤ ਛਕਿਆ ਸੀ ? ਵਿਸ਼ੇਸ਼ ਲਈ ਦੇਖੋ ਪਿਛਲੇ ਅੰਸੂ ੬ ਦੇ ਅੰਕ ੩੬ ਦੀ ਹੇਠਲੀ ਟੂਕ।

ਮਾਸ ਮਦ* ਅੱਗ੍ਰ ਬਨਾਈ। ਸ਼ਰਾਮ ਬਸਤ੍ਰ ਜੁਤਿ ਅੰਗੀਕਾਰਹੁ। ਪੁਨ ਮਿਲਿਬੋ ਹਿਤ ਬਾਕ ਉਚਾਰਹੁ'॥੧੯॥ ਸਕਲ ਖਾਲਸੇ ਜਥਿ ਇਮ ਕੀਨਾ। ਧਰਮ ਬੈਸ਼ਨੋ[1] ਅਪਨੋ ਚੀਨਾ। ਅੰਗੀਕਾਰ ਨਹੀਂ ਕਿਯ ਤੀਨੋ[2]। ਸਿੰਘਨ ਸੰਗ ਸਪਰਧਾ ਭੀਨੋ ॥੨੦॥ ਦੈਸ਼ ਭਾਵ ਦੋਨਹੁ ਮਹਿੰ ਜਾਗਾ। ਛੋਰਾ ਪ੍ਰਿਥਕ ਉਤਰਿਬੇ ਲਾਗਾ।ਗ੍ਰਾਮ ਅਨਿਕ ਮਹਿੰ ਸਿੰਘ ਪ੍ਰਵੇਸ਼ੇ।ਤਿਸ ਤੇ ਸੰਗ ਮਿਲਹਿੰ ਨਹਿੰ ਕੈਸੇ ॥ ੨੧ ॥ ਕੇਤਿਕ ਸਿੰਘਨਿ ਮਸਲਤ ਧਾਰੀ। ਗਮਨੇ ਗੁਰ ਢਿਗ ਕਰਤਿ ਪੁਕਾਰੀ†। 'ਭਯੋ ਮੂਢ ਕੋ ਗਰਬ ਮਹਾਨਾ। ਚਾਹਤਿ ਬੈਠਸਿ ਗੁਰੂ ਸਥਾਨਾਂ‡'॥੨੨॥ਇਤਨੇ ਮਹਿੰ ਲਸ਼ਕਰ ਬਹੁ ਆਏ। ਭਯੋ ਇਕਾਕੀ ਜੰਗ ਮਚਾਏ। ਸੱਤਾ ਤੀਰਨ ਮਹਿੰ ਨਹਿੰ ਰਹੀ। ਸਿੰਘ ਘਨੇ ਦਲ ਜਾਨਹਿੰ ਸਹੀ ॥੨੩॥ ਇਮਬੰਦੇ ਕੋ ਭਯੋ ਪ੍ਰਸੰਗ। ਨਿਤ ਪ੍ਰਤਿ ਹੋਤਿ ਘਨੇਰੇ ਜੰਗ।

ਅਬਿ ਗੁਰ ਕਥਾ ਸੁਨਹੁ ਜਿਮ ਭਈ। ਅਬਿਚਲ ਨਗਰ ਸਥਿਰਤਾ ਕਈ ॥ ੨੪ ॥ ਕਬਹਿ ਅਰੂਢਿ ਅਖੇਰ ਸਿਧਾਵੈਂ। ਬਿਚਰਹਿੰ ਬਨ ਮਹਿੰ ਪੁਨ ਚਲਿ ਆਵੈਂ। ਧਰਹਿੰ ਭਾਉ ਕੋ ਪਰਹਿੰ ਜੁ ਸ਼ਰਨੀ। ਤਿਸਹਿ ਤਰਾਇੰ ਜਥਾ ਨਦ ਤਰਨੀ[3]॥ ੨੫ ॥ ਸ਼ਾਹ ਬਹਾਦਰ ਦੱਖਣ ਦੇਸ਼। ਫਿਰ ਕਰਿ ਸਾਧਨੋ ਸਕਲ ਵਿਸ਼ੇਸ਼। 'ਦੇਸ਼ ਪੰਜਾਬ ਗਰਦ ਕਰਿ ਦੀਨਿ। ਸੂਬੇ ਕਿਤਿਕ ਮਾਰ ਕਰਿ ਲੀਨਿ§ ॥੨੬॥ ਲਾਖਹੁ ਲਸ਼ਕਰ ਲਰਿ ਲਰਿ ਹਨੇ। ਜਨਨੀ ਮਨਹੁ ਨਹੀਂ ਕਥਿ ਜਨੇ। ਸਤਿਗੁਰ ਐਸੇ ਸਿੱਖ ਪਠਾਯੋ। ਦੇਸ਼ ਉਜਾਰਨੋ ਧੂਲ ਮਿਲਾਯੋ' ॥੨੭॥ ਇੱਤਮਾਦਿਕ ਸੁਧ ਸ਼ਾਹ ਸਮੀਪ। ਪਹੁੰਚਹਿ ਨਿਤ‖ 'ਮਾਰਹਿ ਅਵਨੀਪ। ਸੂਬਾ ਖਾਨ ਵਜੀਦ ਸੰਘਾਰਨੋ। ਜ਼ਬਰਦਸਤ¶ ਦੂਜਾ ਲਰਿ ਮਾਰਨੋ॥੨੮॥ ਸੱਯਦ ਖਾਂਨ ਮੁਗ਼ਲ ਗਨ ਭਾਰੇ।ਕੌਨ

[1]ਇਸਤੋਂ ਭਾਵ ਮਜ਼ਹਬ ਵੈਸ਼ਨੋ ਨਹੀਂ, ਪਰ ਮਾਸ ਨਾ ਖਾਣੇ ਦਾ ਖਯਾਲ। ਇਹ ਅਰਥ ਇੰਨਾ ਆਮ ਹੈ ਕਿ ਲੋਕੀ ਸਬਜ਼ੀ ਵਾਲੇ ਭੋਜਨ ਨੂੰ ਵੈਸ਼ਨੋ ਭੋਜਨ ਕਹਿੰਦੇ ਹਨ। [2]ਮਦ ਮਾਸ ਤੇ ਕਾਲਾ ਬਸਤ੍ਰ। [3]ਨਦੀ ਤੋਂ ਬੇੜੀ। *ਸ਼ਰਾਬ ਤਾਂ ਅਜੇ ਖਾਲਸੇ ਵਿਚ ਸ਼ੁਰੂ ਨਹੀਂ ਸੀ ਹੋਈ।

†ਕਵੀ ਜੀ ਨੂੰ ਪਤਾ ਨਹੀਂ ਲੱਗਾ ਕਿ ਗੁਰੂ ਜੀ ਇਸ ਵੇਲੇ ਸਚਖੰਡ ਪਯਾਨਾ ਕਰ ਚੁਕੇ ਸਨ।

‡ਕਵੀ ਜੀ ਨੇ ਏਹ ਸੋ ਸਾਖੀ ਤੋਂ ਲਏ ਜਾਪਦੇ ਹਨ।

§ਪਾਠ:—ਮਾਰ ਥਲ ਕੀਨ। ‖ਪਾਤਸ਼ਾਹ ਦੱਖਣ ਨਹੀਂ, ਪਰ ਰਾਜਪੂਤਾਨੇ ਵਿਚ ਆ ਗਿਆ ਹੋਇਆ ਸੀ। ਉਸ ਨੂੰ ਬੰਦੇ ਦੇ ਮਾਅਰਕਿਆਂ ਦੀ ਖਬਰ ਅਜਮੇਰ ਸ਼ਹਿਰ ਵਿਚ ੨੩ ਜੇਠ ੧੭੬੭ (ਰਬੀਅਉਲ ਸਾਨੀ ਸਨ ੧੧੨੨ ਹਿਜਰੀ) ਨੂੰ ਅੱਪੜੀ। ਜਿਸ ਵੇਲੇ ਗੁਰ ਸਾਹਿਬ ਜੀ ਭੋਚ ਨਾਲ ਤੋਂ ਵਧੀਕ ਚਿਰ ਦੇ ਸਚਖੰਡ ਪਿਆਨਾ ਕਰ ਚੁਕੇ ਸੇ।

¶ਜ਼ਬਰਦਸਤ ਖਾਂ ਅਜੇ ਜੀਉਂਦਾ ਸੀ। ਦੇਖੋ ਪੰਨਾ ੬੨੭੪ ਦੀ ਟੁਕਾਂ ਨਿਸ਼ਾਨ ਵਾਲੀ।

ਗਨੋ ਸੈਘਰ ਮਹਿੰ ਮਾਰੇ'। ਦਿੱਲੀ ਮਹਿੰ ਦਬਕਾ[1] ਬਹੁ ਪਰਜੋ। 'ਲੂਟਹਿ ਆਨਿ' ਸਭਿਨਿ ਉਰ ਭਰਜੋ॥੨੯॥ਪ੍ਰਥਮ ਸ਼ਾਹੁ ਬਹੁ ਸੁਭਟ ਪਠਾਏ। 'ਲਰਿ ਕਰਿ ਮਾਰਹੁ' ਜਤਨ ਬਤਾਏ। ਪੁਨ ਪੁਨ ਸੁਧ ਇਸ ਬਿਧਿ ਕੀ ਗਈ। 'ਚਮੂੰ ਘਨੀ ਤੁਮਰੀ ਹਤਿ ਲਈ ॥ ੩੦ ॥ ਮਹਾਂ ਪ੍ਰਬਲ ਇਹ ਜਾਇ ਨ ਮਾਰਜੋ। ਲਸ਼ਕਰ ਪਤਿਸ਼ਾਹੀ ਲਰਿ ਹਾਰਜੋ'। ਸੁਨਿ ਸੁਨਿ ਸੁਧ ਕੋ ਸ਼ਾਹੁ ਹਿਰਾਨਾ। ਜਾਨੀ—ਗੁਰ ਕੀ ਬਖਸ਼ ਮਹਾਨਾ॥੩੧॥ ਅਪਰ ਜਤਨ ਤਿਸ ਕੋ ਨਹਿੰ ਕੋਈ। ਗੁਰ ਢਿਗ ਜਾਉਂ ਹਟਾਵੈਂ ਸੋਈ—। ਇਮ ਬਿਚਾਰਿ ਕਰਿ ਕੂਚ ਬਢੋਰੇ। ਪਹੁੰਚਜੋ ਆਨਿ ਪ੍ਰਭੂ ਕੇ ਨੇਰੇ ॥ ੩੨ ॥ ਪਠੇ ਵਕੀਲ ਬਿਸਾਲ ਮੁਸਾਹਿਬ। ਆਨਿ ਕਰਜੋ ਡੇਰਾ ਜਹਿੰ ਸਾਹਿਬ। ਮਿਲਿਬੇ ਕਾਰਨ ਚਾਹਤਿ ਰਹੇ। ਸ਼੍ਰੀ ਸਤਿਗੁਰ ਨਹਿੰ ਕਜੋਹੂੰ ਕਹੇ ॥ ੩੩ ॥ 'ਹਮ ਸੋਂ ਅਹਿਦ ਕਰਜੋ ਫਿਰਿ ਗਯੋ।ਏਕ ਸ੍ਯਾਲ ਕੋ ਦੇਤਿ ਨ ਭਯੋ।ਤਬਿ ਹਮ ਅਪਨੋ ਸਿੱਖ ਪਠਾਯੋ। ਹਤਿ ਦ੍ਰੋਹੀ ਨਿਜ ਪਲਟਾ ਪਾਯੋ ॥੩੪॥ ਕਰਜੋ ਫ਼ੇਬ ਹਮ[2] ਦਿਯੋ ਜਵਾਬ। —ਬਿਗਰਹਿ ਸਲਤਨ ਕਰਹਿ ਸ਼ਿਤਾਬ[3]। ਮੋਰੋ ਜੋਰ ਪਰਹਿ ਜਬਿ ਭਾਰਾ—। ਤਬਿ ਚਾਹਜੋ ਦੇ ਸ੍ਯਾਲ ਹਮਾਰਾ ॥੩੫॥ ਸਮੁਝਿ ਸ਼ਾਹੁ ਕੀ ਟਾਲ[4] ਬਿਸਾਲਾ। ਨਿਜ ਸੇਵਕ ਉਤ ਪਠਜੋ ਕਰਾਲਾ। ਗੁਰ ਦ੍ਰੋਹੀ ਸਭਿਹਿਨਿ ਕੋ ਮਾਰੈ। ਤੇਜ ਬਿਲੰਦ ਦੇਸ਼ ਬਿਸਤਾਰੈ' ॥੩੬॥ ਇਮ ਕਹਿ ਤਿਨ ਢਿਗ ਸਿੰਘ ਪਠਾਯੋ। ਗੁਰ ਕੋ ਕਹਿਬੋ ਸਕਲ ਸੁਨਾਯੋ। ਸੁਨਜੋਂ ਵਕੀਲ ਮੁਸਾਹਿਬ ਜਬੈ। ਆਜ਼ੈ ਜਾਨ ਲੀਨਿ ਮਨ ਸਬੈ ॥ ੩੭ ॥ [5]ਪੁਨ ਕਹਿ ਪਠਜੋ 'ਦਯਾ ਸਿੰਘ ਸੰਗ। ਹਮ ਸੋਂ ਦੀਜੈ, ਕਹੈ ਪ੍ਰਸੰਗ[5]। [6]ਜਿਸ ਤੇ ਸ਼ਾਹੁ ਸੁਨੈ ਮਨ ਭਾਵੈ। ਉਚਿਤ ਜਾਨਿ ਕਰਿ ਜਤਨ ਬਨਾਵੈ[6]॥੩੮॥ ਸੁਨਿ ਕਰਿ ਸਤਿਗੁਰ ਤਿਨ ਬਚ ਦੀਨ'। ਭੇਜਜੋ ਦਯਾ ਸਿੰਘ ਸੰਗ ਕੀਨਿ। ਚੜ੍ਹਿ ਕਰਿ ਸ਼ਾਹੁ ਸਮੀਪ ਸਿਧਾਏ। ਉਤਰਿ ਜਾਮਨੀ ਤਹਾਂ ਬਿਤਾਏ ॥ ੩੯ ॥ ਭਏ ਪ੍ਰਭਾਤਿ ਹਕਾਰਨ ਕੀਨੇ। ਸਰਬ ਬ੍ਰਿਤਾਂਤ ਸ਼ਾਹੁ ਕਹਿ ਦੀਨੇ। 'ਏਕ ਸ੍ਯਾਲ ਦੈਬੇ ਕੀ ਟਾਲ। ਕੀਨੀ ਤਬਿ ਫਰੇਬ ਕੇ ਨਾਲ ॥ ੪੦ ॥ ਸ਼੍ਰੀ ਪ੍ਰਭੂ ਪਲਟਾ ਚਹਜੋ

---

[1]ਦਬਾਉ। [2]ਸਾਨੂੰ। [3]ਛੇਤੀ ਕੀਤਿਆਂ ਸਲਤਨਤ ਬਿਗੜ ਜਾਏਗੀ। [4]ਸ਼ਾਹ ਦਾ ਟਾਲਾ ਸਮਝਕੇ। [5]ਫਿਰ ਕਹਿ ਭੇਜਿਆ (ਸ਼ਾਹ ਦੇ ਮੁਸਾਹਬਾਂ ਨੇ ਕਿ) ਭਾਈ ਦਯਾ ਸਿੰਘ ਜੀ ਨੂੰ ਸਾਡੇ ਨਾਲ ਭੇਜੋ ਜੋ (ਸ਼ਾਹ ਨੂੰ ਇਹ ਸਾਰਾ) ਪ੍ਰਸੰਗ ਸੁਣਾਵੇ। [6]ਜਿਸ ਤੋਂ ਸੁਣਕੇ ਸ਼ਾਹ ਨੂੰ ਜੋ ਚੰਗੀ ਲਗੇ ਯੋਗ ਜਾਣਕੇ ਕੋਈ ਉਪਾਉ ਬਣਾਵੇ (ਬੰਦੇ ਨੂੰ ਰੋਕਣ ਦਾ)। [7]ਉਨ੍ਹਾਂ ਦੇ ਨਿੰਮ੍ਰਤਾ ਦੇ ਬਚਨ ਸੁਣਕੇ।

ਜ਼ਰੂਰ। ਪਠਿ ਦੀਨੋਂ ਨਿਜ ਏਵਕ ਸੂਰ। ਪਾਇ ਧੂਮ ਦੋਹੀ ਸਭਿ ਮਾਰੇ। ਕ੍ਰਿਮ ਬਚ ਸਕਹਿੰ ਕਰੋ ਅਘ ਭਾਰੇ ॥ ੪੧ ॥ ਆਦਿ ਸਿਰ੍ਹੰਦ ਸੁ ਨਗਰ ਉਜਾਰੇ। ਦੇਸ਼ ਪੰਜਾਬ ਦੌਰ ਕੋ ਡਾਰੇ। ਗਮਨਹੁ ਤੁਮ ਸਤਿਗੁਰੂ ਹਦੂਰ। ਕਰਹੁ ਅਰਜ਼ ਜਿਮ ਬਨੀ ਜ਼ਰੂਰ ॥ ੪੨ ॥ ਛਿਮਾ ਧਰਹਿੰ ਬਖਸ਼ਹਿੰ ਤੁਮ ਤਾਈਂ। ਦੇਸ਼ ਉਜਾਰਤਿ ਮਿਟਹਿੰ ਤਦਾਈਂ[1]। ਇਮ ਕਹਿ ਦਯਾ ਸਿੰਘ ਮਨ ਭਾਯੋ। ਸ਼੍ਰਿੰਗ ਆਪਨੈ ਸ਼ਾਹੁ ਚਢਾਯੋ ॥੪੩॥ ਅਬਚਲ ਨਗਰ ਸਮੀਪੀ ਡੇਰੇ। ਉਤਰੇ ਕਹਿ ਕਹਿ ਪਰੇ ਘਨੇਰੇ। ਤੰਬੂ, ਸ਼ਮਿਯਾਨੇ ਗਨ ਤਾਨੇ। ਦ੍ਰਿਸ਼ਟੀ ਪਰੇ ਦੂਰ ਲਗ ਜਾਨੇ ॥੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤ੍ਰ ਐਨੇ 'ਸ਼ਾਹ' ਪ੍ਰਸ਼੍ਰੰਗ ਬਰਨਨੰ ਨਾਮ ਦਵਾਦਸ਼ਮੋ ਅੰਸੂ॥੧੨॥ ੧੩. [ਬਹਾਦਰਸ਼ਾਹ ਨੇ ਮਾਫੀ ਮੰਗਣੀ । ਬੰਦੇ ਦਾ ਤੇਜ ਛੀਨ] ।

ਦੋਹਰਾ॥ ਉਤਰਿ ਬਿਤਾਈ ਜਾਮਨੀ ਪ੍ਰਾਤਿ ਭਈ ਜਬਿ ਆਇ। ਗੁਰਜਦਾਰ ਪਠਏ ਤਬੈ[1] ਦਯਾ ਸਿੰਘ ਬੁਲਿਵਾਇ ॥ ੧ ॥ ਚੌਪਈ ॥ 'ਗੁਰ ਦਰਸ਼ਨ ਕੋ ਕੇਤ ਬਤਾਵਹੁ[2]। ਕਬਿ ਪਹੁੰਚਹਿੰ ਮਨ ਕੋਪ ਮਿਟਾਵਹੁ। ਨਹਿੰ ਚਾਹਤਿ ਗੁਰ ਮੇਲ ਹਮਾਰਾ। ਜਾਨਹੋਂ ਪੂਰਬ ਕੂਰ ਉਚਾਰਾ ॥੨॥ ਅਬਿ ਕਰਿ ਬਿਨਤੀ ਮੈਂ ਬਖਸ਼ਾਵੌਂ। ਰਿਸ ਮਿਟਾਇ ਕਰਿ ਰਿਦੈ ਰਿਝਾਵੌਂ'। ਸੁਨਿ ਕਰਿ ਦਯਾ ਸਿੰਘ ਤਬਿ ਕਹਯੋ। 'ਆਛੋ ਏਕ ਸਮੋਂ ਮੈਂ ਲਹਯੋ ॥੩॥ ਕੇਤਿਕ ਦਿਨ ਤੇ ਇਮ ਕ੍ਰਿਤ ਠਾਨੈਂ।ਪ੍ਰਾਤਿ ਹੋਤਿ ਤਟ ਨਦੀ ਪਧਾਨੈਂ।ਕਰੈਂ ਸ਼ਨਾਨ ਖਰੇ ਹੁਇ ਰਹੈਂ। ਤਪ ਕੋ ਤਾਪਤਿ ਵਾਕ ਨ ਕਹੈਂ ॥ ੪ ॥ ਤਹਾਂ ਅਚਾਨਕ ਦਰਸ਼ਨ ਕਰਕੈ। ਪ੍ਰਭੂ ਰਿਝਾਵੈਂ ਬਿਨੈ ਉਚਰਿਕੈ। ਤਿਸ ਪਰਹਰਹਿ ਕਰਹਿੰ ਰਿਸ ਬਰਜਨ[1]। ਹੈਹਿ ਅਰਾਮ ਤਮਾਮ ਸਿ ਪੁਰਿਜਨ[2*] ॥੫॥ ਦਯਾ ਸਿੰਘ ਕੀ ਮਸਲਤ ਸੁਨਿ ਕਰਿ। ਮਾਨੀ ਭਲੇ ਬਿਲਮ ਕੋ ਪਰਿਹਰਿ। ਤੁਸ਼ਾਰ ਭਯੋ ਗੋਦਾਵਰਿ ਤੀਰ। ਦਰਸ਼ਨ ਹੇਰਨਿ ਸਤਿਗੁਰ ਧੀਰ ॥ ੬ ॥ ਲੇਕਰਿ ਸੰਗ ਭਲੇ ਨਰ ਥੋਰੇ। ਜਹਿੰ ਥਿਰ ਗੁਰ ਗਮਨਹੋਂ ਤਿਤ ਓਰੇ। ਕਰਿ ਸ਼ਨਾਨ ਗੋਦਾਵਰਿ ਕੂਲ। ਖਰੇ ਪ੍ਰਭੂ ਤਪ ਕੇ ਅਨੁਕੂਲ ॥੭॥ ਤਜੀ ਦੂਰ ਤੇ ਨਿਜ ਅਸਵਾਰੀ। ਚਰਨ ਨਗਨ ਗਮਨਹੋਂ ਅਗਵਾਰੀ। ਦਯਾ ਸਿੰਘ ਕੋ ਸੰਗ ਮਿਲਾਯੋ। ਅਪਰ ਸਾਥ ਸਗਰੋ ਠਹਿਰਾਯੋ ॥੮॥ ਮੰਦ ਮੰਦ ਚਲਿ ਪਹੁੰਚਹੋ ਜਾਈ। ਖਰੋ ਭਯੋ ਪ੍ਰਭੁ ਕੇ ਅਗਵਾਈ। ਹੀਰਾ ਏਕ ਅਧਿਕ ਦਿਪਤਾਵੈ।

[1](ਬਹਾਦਰਸ਼ਾਹ ਨੇ) ਚੋਬਦਾਰ ਭੇਜਕੇ।[2](ਹੇ ਭਾਈ ਦਯਾ ਸਿੰਘ ਜੀ !) ਗੁਰੂ ਜੀ ਦੇ ਦਰਸ਼ਨ ਦਾ ਭੇਤ ਦੱਸੋ (ਕਿ ਕਿਵੇਂ ਹੋ ਸਕਦੇ ਹਨ ?)। [1]ਤਿਸ ਕਰਹਿੰ ਬਰਜਨ (ਕਿ) ਰਿਸ ਪਰਹਰਿ=ਉਸ ਨੂੰ ਵਰਜ ਦੇਣਗੇ ਕਿ ਓਹ ਗੁੱਸਾ ਤਿਆਗ ਦੇਵੇ । [2]ਪੁਰਿ(ਸਰਹਿੰਦ)ਦੇ ਲੋਕਾਂ ਨੂੰ।*ਪਾ:—ਪਰਜਨ।

ਖਰਚੇ ਕਈ ਲਾਖ ਧਨ ਪਾਵੈ ॥ ੯ ॥ ਤਾਨੈ ਸ਼ਾਹ ਧਰੇ ਸਿਰ ਜੋਊ। ਮਾਰਿ ਨੁਰੰਗੇ ਲੀਨਹੁ ਸੋਊ। ਜਬਰ ਜ਼ਿਬਾਇਸ਼[1] ਜ਼ਾਹਰ ਜਾਂਹੂ। ਸੋ ਨਿਜ ਕਰ ਪਰ ਧਰਿ ਕਰਿ ਸ਼ਾਹੂ ॥ ੧੦ ॥ ਆਗੇ ਖਰੋ ਗੁਰੂ ਕੋ ਹੋਵਾ। ਰੁਖ ਕਰਿ ਜਬਹਿ ਪ੍ਰਭੂ ਢਿਗ ਜੋਵਾ। ਤਿਸ ਕਰ ਪਰ ਤੇ ਗਹਿ ਕਰਿ ਹਾਥ। ਸਲਿਤਾ ਲਿਖੈ ਬਗਾਯੋ ਨਾਥ ॥ ੧੧ ॥ ਹੇਰਿ ਬਹਾਦਰ ਸ਼ਾਹੁ ਹਿਰਾਨਾ। ਕਰਿ ਬੰਦਨ ਕਰ ਬੰਦਿ ਬਖਾਨਾ। 'ਛਿਮਹੁ ਪ੍ਰਭੂ ਅਬਿ ਕ੍ਰਿਪਾ ਕਰੀਜੈ। ਬਖਸ਼ਹੁ ਜਾਨਿ ਆਪਨੋ ਲੀਜੈ ॥੧੨॥ ਲਖਿ ਕਾਸ਼ਟ ਅਪਨੋ ਪ੍ਰਿਤਪਾਰਨੋ। ਜਲ ਨ ਡਬੋ-ਵਹਿ ਊਪਰ ਤਾਰਨੋ। ਹੈ ਬਛਿਅਨਿ ਕੀ ਅਸ ਬਛਿਆਈ। ਤਰੀ ਅਲੰਬ ਜਿਸ, ਦੇਹ ਤਰਾਈ[2] ॥ ੧੩ ॥ ਮੈਂ ਭੂਲਨੋ ਤੁਮ ਬਖਸ਼ਨਹਾਰੇ। ਬੋਲਨੋ ਕੂਰ ਤ੍ਰਾਸ ਉਰ ਧਾਰੇ। ਬਿਗਰੈਂ ਸੁਬੇ ਹੋਹਿੰ ਮਵਾਸੀ। ਪੁਨ ਗਨ ਪਰੀ ਸ਼ਰ੍ਹਾ ਦਿਢ ਫਾਸ਼ੀ ॥ ੧੪ ॥ ਇੱਤਯਾਦਿਕ ਜੇ ਬਿਘਨ ਬਿਸਾਲਾ। ਇਨ ਬਚਾਇ[3] ਪੁਰ-ਵਤਿ ਤੁਮ ਸ੍ਯਾਲਾ। ਪਲਟਾ ਸਭਿ ਤੇ ਮੈਂ ਲੇ ਦੇਤਿ। ਮਾਰਤਿ ਗੁਰ ਦੋਹੀ ਜਗ ਜੇਤ ॥ ੧੫ ॥ ਤੁਮ ਸਮਰਥ ਸਭਿ ਬਿਧਿ ਬਲ ਧਰੇ। ਚਹਹੁ ਜਥਾ ਤਤਛਿਨ ਲਿਹੁ ਕਰੇ। ਦੈਬੋ ਹੇਤੁ ਮੋਹਿ ਬਡਿਆਈ। ਜਾਚਨੋ ਏਕ ਸ੍ਯਾਲ ਗੋਸਾਈਂ ॥੧੬॥ ਡਰਤਨੋਂ ਮੁਝ ਤੇ ਨਹਿੰ ਬ ਨ ਆਯੋ। ਨਿਜ ਸਿਖ ਪਠਿ ਪਲਟਾ ਤੁਮ ਪਾਯੋ। ਅਬਿ ਕਰੁਨਾ ਕਰਿ ਦੇਹੁ ਹਟਾਇ। ਸਭਿ ਦੋਹੀ ਲੀਨੇ ਤਿਨ ਘਾਇ[4] ॥੧੭॥ ਮੌਨ ਧਰੇ ਪ੍ਰਭੁ ਸੁਨਤੇ ਰਹੇ। ਪੁਨ ਪ੍ਰਸੰਨ ਹ੍ਵੈ ਕਰਿ ਬਚ ਕਹੇ। 'ਤੁਝ ਪ੍ਰਤਿ ਕਹਿਨ ਹੁਤੋ ਹਮ ਜੋਇ। ਕਹਿ ਦੀਨੋ ਅਬਿ ਆਪਹੁ ਸੋਇ ॥ ੧੮ ॥ ਅਪਨੋ ਕਹਯੋ ਕਰਨੋ ਨਹਿੰ ਸਾਚਾ। ਸ਼ਰ੍ਹਾਵਾਨ ਤੇ ਚਿਤ ਡਰ ਰਾਚਾ। ਸਲਤਨ ਤੁਮਰੀ ਸ੍ਰਾਪਤਿ ਅਹੈ। ਨਹੀਂ ਸਥਿਰਤਾ ਆਗੈ ਰਹੈ[5] ॥੧੯॥ ਸ਼ਰਨ ਪਰਨੋ ਤੌਕੋ ਹਮ ਜਾਨਾ। ਸ਼ਬਿਲੋ ਜਿਯਹਿ ਦਿਯੋ ਇਹ ਦਾਨਾ। ਤੁਮ ਪਿਤ ਬਡ ਅਪਰਾਧ ਕਮਾਏ। ਰਾਜ ਤੇਜ ਤੁਰਕਾਨ ਗਵਾਏ ॥੨੦॥ ਨਹੀਂ ਬਹੋਰ ਸਕੈ ਅਬਿ ਕੋਈ। ਈਸ਼ੁਰ ਕੀ ਇੱਛਾ ਅਸ ਹੋਈ। ਅਬਿ ਭੀ ਉਤਰ ਸਕਨੋ ਨਹਿੰ ਪੂਰਾ। ਤ੍ਰਸਤਿ ਬਹੁਤ ਬਿਧਿ ਹੋਯਸ ਕ੍ਰੂਰਾ' ॥ ੨੧ ॥ ਸੁਨਤਿ ਬਹਾਦਰ ਸ਼ਾਹੁ ਲਜਾਯੋ। 'ਪ੍ਰਭੂ ਜੀ ਦੀਜੈ ਰੋਰ ਹਟਾਯੋ। ਜਬਿਲੋ ਸਲਤਨ ਮੁਝ ਪ੍ਰਤਿ ਦੀਨਿ। ਕਰਹੁ ਕ੍ਰਿਪਾ ਹੁਇ ਸੈਕਟ

[1]ਭਾਵੀ ਬੋਡਾ। [2]ਬੇੜੀ ਜਿਸ (ਜਲ ਦੇ) ਆਸਰੇ ਹੈ (ਜਲ ਉਸ ਨੂੰ) ਤਾਰ ਦੇਂਦਾ ਹੈ। [3]ਇਨ੍ਹਾਂ ਗੱਲਾਂ ਤੋਂ ਬਚਾਕੇ। [4]ਅੱਗੇ ਪਾਤਸ਼ਾਹੀ ਨਹੀਂ ਠਹਿਰੇਗੀ।

ਹੀਨ ॥੨੨॥ ਦਿਨ ਪ੍ਰਤਿ ਲਿਖਨੋ ਆਇ ਅਹਿਵਾਲ। ਪਰੀ ਸਰਥ ਦੇਸ਼ਨ ਚਲ ਚਾਲ[1]। ਨਹਿੰ ਦਿੱਲੀ ਲਗਿ ਕਰਹਿੰ ਅਰਾਮੂ। ਅਤਿ ਚਿੰਤਾ ਸੁਪਤੈਂ ਨ ਤਮਾਮੂ ॥ ੨੩ ॥ ਏਤੀ ਬਾਤ ਕਰਤਿ ਥੇ ਖਰੇ। ਪਹੁੰਚੇ ਪੰਚ ਸਿੰਘ ਰਿਸ ਭਰੇ। ਚਰਨ ਸਰੋਜਨ ਕੋ ਲਪਟਾਏ। ਗੁਰ ਬੂਝੇ 'ਕਿਤ ਤੇ ਤੁਮ ਆਏ?'॥੨੪॥ਸੁਨਿ ਤਿਨ ਸਰਬ ਬ੍ਰਿਤੰਤ ਬਖਾਨਾ। 'ਗਰਬਨੋ ਬੰਦਾ ਰਿਦੈ ਮਹਾਨਾ। ਸਿੰਘਨ ਕੀ ਸਹਾਇਤਾ ਪਾਇ। ਦੇਸ਼ ਪੰਜਾਬ ਸੁ ਜੀਤਨੋ ਜਾਇ ॥੨੫॥ ਗੁਰ ਕੇ ਕਾਰਜ ਸਕਲ ਸਵਾਰੇ। ਜੋ ਦ੍ਰੋਹੀ ਸੋ ਚੁਨਿ ਚੁਨਿ ਮਾਰੇ। ਮਾਰਿ ਵਜ਼ੀਦਾ ਧੂਲ ਮਿਲਾਯੋ। ਪੁਰਿ ਸਿਰ੍ਹੰਦ ਲੂਟਨੋ ਮਨ ਭਾਯੋ ॥ ੨੬ ॥ ਆਦਿ ਸਵੈਰਾ ਕਤਲ ਕਰੇ ਹੈਂ। ਤੁਰਕ ਸਿੰਘ ਕਰਿ ਜੋਰ ਲਰੇ ਹੈਂ। ਭਏ ਅਨਿਕ ਹੀ ਜੰਗ ਅਖਾੜੇ। ਹਤਿ ਤੁਰਕਾਨਾ ਸਤਰ ਉਘਾੜੇ[2] ॥ ੨੭ ॥ ਮਹਾਂ ਰੌਰ ਮਾਚਨੋ ਤਿਸ ਦੇਸ਼। ਕਰੇ ਮਾਰਿਕੈ ਬਿਜੈ ਅਸ਼ੇਸ਼। ਭਯੋ ਪ੍ਰਤਾਪ ਅਮਲ ਠਹਿਰਾਯੋ। ਜਿਤ ਕਿਤ ਤੇ ਹਾਲਾ ਗਨ ਆਯੋ ॥ ੨੮ ॥ ਸੁਧਾ ਸਰੋਵਰ ਪੁਨ ਚਲਿ ਗਏ। ਮੱਜਨ ਕਰੇ ਕਲੂਖਤਿ ਹਏ। ਸੁੰਦਰ ਹਰਿਮੰਦਰ ਕੇ ਅੰਦਰ । ਦਰਸ਼ਨ ਕਰਨੋ ਥਿਰੇ ਸੁਭ ਨੰਦਰ[3] ॥ ੨੯ ॥ ਤਹਿੰ ਗਰਬਤਿ ਚਾਹਤਿ ਬਡਿਆਈ। ਪਾਸ ਖਾਲਸੇ ਤੇ ਗੁਰਿਆਈ। ਚਮ੍ਹੂੰ ਪਦਾਰਥ ਦਰਬ ਬਿਸਾਲਾ। ਨਿਜ ਢਿਗ ਜ੍ਞਾਨਨੋ ਚਲਨੋ ਕੁਚਾਲਾ ॥੩੦॥ ਸਿੰਘ ਮਿਲੇ ਮਸਲਤ ਕਰਿ ਸਬੈ। ਕਰਨੋ ਅਨਾਦਰ ਤਿਸ ਕੋ ਤਬੈ। ਨਹੀਂ ਮੇਲ ਤੁਝ ਸੰਗ ਹਮਾਰੋ। ਪੰਥ ਗੁਰੂ ਕੋ ਅਪਰ ਅਚਾਰੋ[4] ॥ ੩੧ ॥ ਸ਼ਸਤ੍ਰ ਬਰਨ ਮਦ ਆਮਿਖ ਲਯਾਏ। ਨਾਕ ਦਬਾਯੋ ਨਹਿੰ ਮਨ ਭਾਏ।ਏਵ ਬੋਲ ਕਰਿ ਭਏ ਨਿਰਾਲੇ। ਨਿਜ ਨਿਜ ਗ੍ਰਾਮਨਿ ਬਰੇ ਸੁਖਾਲੇ ॥ ੩੨ ॥ ਬ੍ਰਹਮਚਰਜ ਤਿਸ ਨਾਂਹਿਨ ਰਾਖਨੋ। ਕਰਨੋ ਬਯਾਹ ਬਿਜ਼ਨਾਨੰਦ ਕਾਂਖਨੋ। ਸ਼੍ਰੀ ਬਿਨੋਦ ਸਿੰਘ ਝਿਰਕਨ ਕਰਨੋ। ਸੁਤ ਉਪਜਾਯੋ ਨਾਂਹਿਨ ਡਰਨੋ ॥ ੩੩ ॥ ਅਬਿ ਤਿਸਕੀ ਚਹਿ ਗਲੀ ਕੁਠਾਲੀ[5]। ਬਚਨ ਆਪਕੋ ਜਾਇ ਨ ਖਾਲੀ। [6]ਪ੍ਰਿਥਕ ਭਏ ਸੁਨਿ ਕ੍ਰੋਧ ਨ ਧਰੇ। ਨਹੀਂ ਖਾਲਸੇ ਸ੍ਰਾਪਤਿ ਕਰੇ[6] ॥੩੪॥ ਯਾਂਤੇ ਸੁਧ ਹਿਤ ਹਮੈਂ ਪਠਾਯੋ। ਬਿਗਰ ਗਯੋ ਜਿਮ

[1]ਹਲਚਲ। [2]ਪੜਦੇ ਨੰਗੇ ਕੀਤੇ। [3]ਅੰਦਰ ਸ਼ੋਭਦੇ ਹਨ। [4]ਗੁਰੂ ਪੰਥ ਦਾ ਹੋਰ ਹੀ ਆਚਾਰ ਹੈ (ਕਿ ਉਹ ਦਸਮੇ ਗੁਰੂ ਤੋਂ ਬਾਦ ਕਿਸੇ ਨੂੰ ਗੁਰੂ ਨਹੀਂ ਮੰਨ ਸਕਦੇ)। [5]ਕੁਠਾਲੀ ਗਲਣ ਵਾਲੀ ਹੈ। [6](ਬਾਬਾ ਬਿਨੋਦ ਸਿੰਘ ਜੀ) ਜੁਦਾ ਹੋ ਗਏ, ਭਾਵ ਚਲੇ ਗਏ; (ਇਹ ਗੱਲ) ਸੁਣਕੇ ਖਾਲਸੇ ਨੇ ਨਾ ਕ੍ਰੋਧ ਕੀਤਾ ਹੈ ਤੇ ਨਾ ਬੰਦੇ ਨੂੰ ਸਰਾਪ ਦਿੱਤਾ ਹੈ।

ਸਰਬ ਸੁਨਾਯੋ'। ਸੁਨਿਕੈ ਗੁਰੂ ਸ਼ਾਹੁ ਸੋਂ ਕਹਜੋ। 'ਸੋ ਅਬਿ ਤੇਜ ਹੀਨ ਹੀ ਰਹਜੋ ॥ ੩੫ ॥ ਨਹਿੰ ਚਿੰਤਾ ਧਰਿ,ਪੁਜਜੋ ਸਮੋਂ ਤਿਹ। ਭਯੋ ਬਿਕਾਰੀ ਗਰਬ ਵਧਜੋ ਜਿਹ। ਹਟਿ ਜੈਹੈ ਅਬਿ ਬਿਨਾ ਹਟਾਏ। ਹਮਨੇ ਪਲਟਾ ਲੀਨਸਿ ਪਾਏ ॥ ੩੬ ॥ ਕਾਰਨ ਇਤਿਕ ਹੁਤੋ ਅਬਿ ਗਯੋ। ਗਲਨ ਕੁਠਾਲਿ ਸਮੋਂ ਅਬਿ ਭਯੋ'। ਪੁਨ ਸਿੰਘਨ ਸਨ ਗੁਰੂ ਉਚਾਰਾ। 'ਮੋਹਿ ਪੰਥ ਨਹਿੰ ਕਾਚ* ਅਚਾਰਾ' ॥ ੩੭ ॥ ਨਹਿੰ ਬਿਗਰੇ, ਕੋ ਸਕੈ ਬਿਗਾਰੇ'। ਰਹਹੁ ਦੇਸ਼ ਤਿਸ ਬਨਹੁ ਜੁਝਾਰੇ। ਬੈਮੁਖ ਕੋ ਤਜਿ ਦੀਜੈ ਸੰਗ। ਆਪ ਸ਼ਿਰੋਮਣਿ ਬਨਹੁ ਨਿਸੰਗ ॥੩੮॥ ਸੰਮਤ ਕਿਤਿਕ ਸਮਾ ਜਬਿ ਆਵੈ। ਰਾਜ ਖਾਲਸੇ ਕੋ ਹੁਇ ਜਾਵੈ। ਅਵਨੀ ਕੇ ਮਾਲਿਕ ਬਨਿ ਜੈ ਹੈਂ।ਮਾਰਤਿ ਮਰਤਿ ਤੁਬਹਿ ਬਿਦਤੈ ਹੈਂ' ॥ ੩੯ ॥ ਇਮ ਸਤਿਗੁਰ ਸ਼੍ਰੀ ਬਚਨ ਉਚਾਰੇ। ਸੁਨਿਕੈ ਭਏ ਅਨੰਦਤਿ ਸਾਰੇ। ਸ਼ਾਹੁ ਬਹਾਦਰ ਸੀਸ ਨਿਵਾਇ। ਛੋਰੇ ਗਮਨਜੋ ਸਹਿਜ ਸੁਭਾਇ ॥੪੦॥ ਜਹਿੰ ਕਹਿੰ ਲਿਖਿ ਭੇਜੇ ਪਰਵਾਨੇ। 'ਲਸ਼ਕਰ ਚੜ੍ਹੋ ਮਹਿਦ ਮਹੀਯਾਨੇ। ਤੇਜ ਹੀਨ ਰਿਪੁ ਹੋਯਸਿ ਮਾਰਹੁ। ਜਾਨਿ ਨ ਦੀਜੈ ਬਹੁ ਪਰਵਾਰਹੁ'॥ ੪੧ ॥ ਸਰਬ ਭੇਤ ਸ਼੍ਰੀ ਗੁਰੂ ਸੁਨਾਯੋ। ਗਹਿ ਲੀਜੈ ਕਰਿ ਬਿਧਿ ਉਪਾਯੋ'।ਸ਼੍ਰੀ ਪ੍ਰਭੁ ਪਹੁੰਚੇ ਅਪਨਿ ਸਥਾਨਾ। ਅਬਿ ਲੌ ਹੀਰਾ ਘਾਟ ਥਖਾਨਾ ॥ ੪੨ ॥ ਹੀਰਾ ਗੁਰੂ ਬਗਾਵਨਿ ਕਰਜੋ। ਨਾਮ ਗੁਦਾਵਰਿ ਤਟ ਕੋ ਪਰਜੋ। ਗੋਰਤਿ ਹੋਰਤਿ ਬਿਸਮਜੋ ਸ਼ਾਹੁ ॥ ਹੁਤੋ ਬਿਕੀਮਤ ਗਾ ਜਲ ਮਾਂਹੁ" ॥੪੩॥ ਕੇਤਿਕ ਦਿਨ ਪ੍ਰਭੁ ਪਾਸ ਬਿਤਾਏ। ਸਿੰਘ ਪੰਜਾਬ ਦੇਸ਼ ਚਲਿ ਆਏ। ਗੁਰ ਕੀ ਕਹਿਵਤ ਸਕਲ ਸੁਨਾਈ। ਸ਼ਾਂਤਿ ਖਾਲਸੇ ਕੋ ਚਿਤ ਆਈ† ॥੪੪॥

ਇਤਿਸ਼੍ਰੀਗੁਰਪ੍ਰਤਾਪ ਸੂਰਜਗ੍ਰੰਥੇ ਉਤਰਾਰਧੇ 'ਬਹਾਦਰਸ਼ਾਹ' ਪ੍ਰਸੰਗ ਬਰਨਨੰ ਨਾਮ ਤ੍ਰੈਦਸਮੋਅੰਸੂ।੧੩।

'ਮੇਰੇ ਪੰਥ ਦਾ ਕੱਚਾ ਪਿੱਲਾ ਆਚਾਰ ਨਹੀਂ। 'ਨਾਂ (ਆਪ) ਬਿਗਾੜੇਗਾ ਤੇ ਨਾਂ ਕੋਈ ਬਿਗਾੜ ਸਕਦਾ ਹੈ। 'ਘੇਰ ਲਓ। 'ਪਾਣੀ ਵਿਚ ਜਾ ਪਿਆ। *ਪਾ:—ਕਾਜ।

†ਇਹ ਸਮਾਚਾਰ ਕਵੀ ਜੀ ਤੱਕ ਠੀਕ ਨਹੀਂ ਅੱਪੜੇ। ਕਵੀ ਜੀ ਗੁ: ਪ੍ਰ: ਸੂ: ਮੁਕਾਉਂਦੇ ਸਾਰ ਹੀ ਚੜ੍ਹ ਗਏ ਹਨ। ਪੁਸਤਕ ਸੋਧਣ ਦਾ ਸਮਾਂ ਆਪ ਨੂੰ ਨਹੀਂ ਲੱਭਾ ਤੇ ਨਾ ਤਾਰੀਖਾਂ ਦੀ ਖੋਜ ਆਪ ਤੋਂ ਹੋਈਜਾਪਦੀ ਹੈ।ਤਾਰੀਖੀ ਖੋਜ ਦਾ ਨਿਚੋੜ ਇਹ ਹੈ:—ਤਾਰਾ ਆਜ਼ਮ ਦਾ ਜੰਗ ਜੇਠ ਸੰਮਤ ੧੭੬੪ ਵਿਚ ਹੋਇਆ, ਉਸ ਤੋਂ ਬਾਦ ਗੁਰੂ ਜੀ ਨਾਦੇੜ ਅੱਪੜੇ। ਕੱਤਕ ਸੰਮਤ ੧੭੬੫ ਵਿਚ ਗੁਰੂ ਜੀ ਨਾਦੇੜ ਵਿਚ ਜੋਤੀ ਜੋਤ ਸਮਾਏ ਲਿਖੇ ਹਨ। ਬੰਦੇ ਦੇ ਸਰਹਿੰਦ ਵਾਲੀ ਲੜਾਈ (ਚਪੜ ਚਿੜੀ) ਫਤੇ ਕਰਨ ਦੀ ਠੀਕ ਹੈ ੧੫ ਜੇਠ ੧੭੬੭। ਇਸ ਵੇਲੇ ਗੁਰੂ ਜੀ ਨੂੰ ਜੋਤੀ ਜੋਤ ਸਮਾਇਆਂ ਇਕ ਸਾਲ ਸੱਤ ਕੁ ਮਹੀਨੇ ਹੋ ਚੁਕੇ ਸਨ। ਪਾਤਸ਼ਾਹ ਸਰਹਿੰਦ ਫਤੇ ਹੋਣ ਵੇਲੇ ਅਜਮੇਰ ਸੀ ਤੇ ਉਸ ਨੂੰ ਇਹ ਖ਼ਬਰ ੨੩ ਜੇਠ ੧੭੬੭ ਨੂੰ ਪਹੁੰਚੀ।

੨੪. [ਸ਼ਿਕਾਰ ਘਾਟ, ਨਗੀਨਾ ਘਾਟ ਆਦਿ ਕਥਾਵਾਂ]।

ਦੋਹਰਾ ॥ ਇਤ ਸੈਨਾ ਲਾਖਹੁ ਮਿਲੀ ਖੈਦੇ ਕੋ ਪਸ਼ਚਾਤ। ਹਟੇ ਸਿੰਘ ਅਰੁ ਭੇਜ ਬਿਨ[1] ਹੋਤਿ ਭਟਨ ਕੋ ਘਾਤ ॥ ੧ ॥ ਚੌਪਈ ॥ ਠਹਿਰ ਨ ਸਕੈ ਜੰਗ ਕੋ ਠਾਨਤਿ। ਲਖਤਿ ਸੁ ਕਬੈ ਪਲਾਇ ਪਖਾਨਤਿ। ਸਨੇ ਸਨੇ ਹਾਰਤਿ ਦਲਿ ਨਾਥੋ। ਜਾਇ ਗਿਰਨਿ ਮਹਿ ਪ੍ਰਾਪਤਿ ਭਯੋ ॥ ੨ ॥ ਦੁਰਗ ਲੋਹਗੜ[2] ਰਚਨੋ ਬਨਾਇ। ਲਰਤਿ ਰਖੇ ਲਸ਼ਕਰ ਅਟਕਾਇ। ਤਹਿੰ ਪ੍ਰਵੇਸ਼ ਹੁਇ ਜੁੱਧ ਮਚਾਵੈ। ਸੁਭਟ ਹਜ਼ਾਰਹੁ ਸਿੰਘਰ ਘਾਵਹਿ ॥ ੩ ॥ ਘੇਰਾ ਪਰਨੋ ਚਹੁੰ ਦਿਸ਼ਿ ਮਾਂਹੀ। ਐਬੋ ਜੈਬੋ ਮਾਰਗ ਨਾਂਹੀ। ਇਤੈ ਪ੍ਰਸੰਗ ਭਯੋ ਇਸ ਰੀਤਿ। ਉਤ ਗੁਰ ਕਥਾ ਸੁਨਹੁ ਧਰਿ ਪ੍ਰੀਤਿ ॥ ੪ ॥ ਪਰਨੋ ਸ਼ਾਹੁ ਕੋ ਸਿਵਰ ਸਮੀਪ। ਸੰਗ ਹਜ਼ਾਰਹੁ ਜਿਸ ਅਵਨੀਪ। ਚਢਹਿੰ ਅਖੇਰ ਪ੍ਰਭੂ ਬਹੁ ਬਾਰੀ। ਜਾਂਹਿ ਗੁਦਾਵਰਿ ਸਰਿਤਾ ਪਾਰੀ ॥ ੫ ॥ ਨਾਮ ਸ਼ਿਕਾਰ ਘਾਟ ਤਹਿੰ ਭਯੋ। ਐਬੋ ਜੈਬੋ ਕੋ ਮਗ ਥਯੋ। ਬਿਚਰਹਿੰ ਬਨ ਮਹਿ ਗਨ ਮ੍ਰਿਗ ਘਾਵੈਂ। ਛੱਤ੍ਰੀ ਧਰਮ ਭਲੇ ਨਿਬਹਾਵੈਂ ॥ ੬ ॥ ਤੀਰਨ ਕੀ ਤਰੀਫ ਸੁਨਿ ਕਾਨ। ਆਵਤਿ ਸੱਯਦ, ਮੁਗ਼ਲ, ਪਠਾਨ। ਪੁਰਿ ਅਨੰਦ ਚਮਕੌਰ ਮਝਾਰੇ। ਬੀਰ ਹਜ਼ਾਰਹੁ ਸਿਖ ਤੇ ਮਾਰੇ ॥੭॥ ਇਕ ਸਰ ਗਨ ਨਰ ਤੇ ਪਰਿ ਪਾਰ[3]। ਤੁਰਤ ਮਰਤਿ ਨਹਿੰ ਜਾਚਤਿ ਬਾਰ। "ਲਗਭ ਹੁਤੇ ਤਥਿ ਚਲਤਿ ਨਿਹਾਰੇ। ਨਹੀਂ ਤਲਾਛਤਿ ਪਿਖੇ ਉਦਾਰੇ" ॥੮॥ ਸੋ ਭਟ ਆਵਤਿ ਬਿਨੈ ਸੁਨਾਵੈਂ। 'ਹਮਰੇ ਹੋਤਿ ਅਬਹਿ ਚਲਾਵੈਂ'। ਸੁਨਿ ਅਰਜ਼ੀ ਮਰਜ਼ੀ ਤਿਨ ਜਾਨਿ। ਔਰਿ ਮਹਾਸਨ ਛੋਰਹਿ ਬਾਨ॥੯॥ "ਚੁਟਕੀ ਚਾਪਨਿ ਮੁਸ਼ਟ ਗ੍ਰਹਿਨ ਕੋ। ਨਵਟੇਕਨ ਧਨੁ ਭਾਨ ਕਰਨ ਕੋ"[4]। "ਲਾਘਵਤਾ ਧਰਿ ਤਾਕ ਨਿਸ਼ਾਨਾ। ਤਜਨਿ ਅਚੂਕ ਪ੍ਰਹਾਰਨਿ ਬਾਨਾ[5] ॥ ੧੦ ॥ ਇੱਤਨਾਦਿਕ ਧਨੁ ਵਿੱਦਯਾ ਭਾਰੀ। ਰੀਝਹਿੰ ਭਟ ਜਬਿ ਕਰਤਿ ਨਿਹਾਰੀ। 'ਧੰਨ ਧੰਨ' ਕਰਿ ਬੰਦਨ ਠਾਨਤਿ। ਜਾਂਹਿ ਸਿਵਰ ਮਹਿੰ, ਅਪਰ ਬਖਾਨਤਿ ॥ ੧੧ ॥ ਮਹਿਮਾ ਇਮ ਪਸਰੀ ਸਭਿ

[1](ਖੈਦਾ) ਭੇਸ ਬਿਨਾਂ ਹੋ ਗਿਆ। [2]ਇਹ ਮੁਖਲਸਗੜ੍ਹ ਨੂੰ ਖੈਦੇ ਨੇ ਆਪਣਾ ਟਿਕਾਣਾ ਬਣਾਕੇ ਲੋਹਗੜ੍ਹ ਨਾਮ ਧਰਿਆ ਸੀ ਤੇ ਇਸ ਨੂੰ ਪੱਕਾ ਕਰ ਲਿਆ ਸੀ। [3]ਇਕ ਬਾਣ ਬਹੁਤ ਪੁਰਸ਼ਾਂ ਤੋਂ ਪਾਰ ਪੈ ਜਾਂਦਾ ਹੈ। [4]ਜਦ ਬਾਨ ਲਗਦੇ ਹੁੰਦੇ ਸਨ (ਸੈਂਗ ਵਿਚ) (ਉਸ ਵੇਲੇ) ਚਲਦੇ ਖੀਦੇ ਸਨ (ਪਰ ਸ੍ਰੀ ਗੁਰੂ ਜੀ) ਬਾਣ ਚਲਾਂਵਦੇ ਨਹੀਂ ਦੇਖੇ ਜਾਂਦੇ ਸਨ। [5](ਹੱਥ ਵਿਚ) ਧਨੁਖ ਦੀ ਮੁੱਠ ਚਲਦੀ ਤੇ ਚੁਟਕੀ (ਨਾਲ) ਤੇ ਉਸਾਂ ਦੇ ਧਨੁਖ ਨੂੰ ਖਿੱਚਣਾ। [6]ਫੁਰਤੀ ਨਾਲ ਨਿਸ਼ਾਨ ਝੁੱਕਦੇ ਭੀਰ ਦਾ ਛਡਣਾ, ਅਚੂਕ ਸਾਰੇ ਢੱਸਣਾ (ਨਿਸ਼ਾਨੇ ਤੇ)।

ਬਿਖੈ। ਪਿਖੈਂ ਘਨੋ ਸੁਨਿ ਸੁਨਿ ਕਵਿ ਲਿਖੈ। ਇਕ ਦਿਨ ਬਿਰ ਗੋਦਾਵਰਿ ਤੀਰ। ਬੈਠੇ ਪ੍ਰਭੁ ਨਰਨ ਕੀ ਭੀਰ ॥੧੨॥ ਏਕ ਸਿੱਖ ਆਯੋ ਤਿਹ ਸਮੈਂ। ਭੇਟ ਨਗੀਨਾ ਧਰਿ ਕਿਯ ਨਮੈਂ। ਅਵਲੋਕਨੋ ਲੇ ਕਰਿ ਨਿਜ ਹਾਥ। ਗੋਰਿ ਗੁਦਾਵਰਿ ਮੈਂ ਦਿਯ ਨਾਥ॥੧੩॥ ਬਿਸਮਜੋ ਸਿਖ ਮਨ ਚਿਤਵਨਿ ਠਾਨੀ। –ਕੋਮਤਿ ਨਹੀਂ ਗੁਰੂ ਇਸ ਜਾਨੀ। ਹਲਕੋ ਜਾਨਿ ਗੁਦਾਵਰਿ ਗੇਲਾ। ਕਹਿਨੋ ਬਨੈ ਕਹਾਂ ਅਬਿ ਮੇਰਾ–॥ ੧੪ ॥ ਪਸ਼ਚਾਤਾਪ ਕਰਤਿ [illegible] ਲਹਜੋ।ਕ੍ਰਿਪਾ ਨਿਧਾਨ ਤਾਂਹਿ ਸੋਂ ਕਹਜੋ। 'ਜੋ ਥਹੁ ਕੀਮਤ ਕੋਰ ਨਗੀਨਾ। ਨਿਕਟ ਨਿਹਾਰਿ ਨਿਕਾਰ ਪ੍ਰਬੀਨਾ!॥ ੧੫ ॥ ਉੱਤਮ ਹੁਤੋ ਹਮਹਿੰ ਨਹੀਂ ਜਾਨਾ। ਬਹੁਤ ਮੋਲ ਕੋ ਤੈਂ ਨ ਬਖਾਨਾ'। ਇਮ ਸੁਨਿ ਸਿੱਖ ਉਤਾਇਲ ਕੀਨਿ। ਬਰਜੋ ਗੁਦਾਵਰਿ ਹੈ ਪਟ ਹੀਨ ॥੧੬॥ ਜਲ ਅੰਤਰ ਜਬਿ ਦ੍ਰਿਸ਼ਟਿ ਲਗਾਈ। ਪਿਖੇ ਨਗੀਨ ਪਰੇ ਸਮੁਦਾਈ। ਗਨ ਹੀਰਨਿ ਕੇ ਰੀਜ ਲਗਾਏ। ਲਖੀ ਪ੍ਰਭੂ ਮਾਇਆ ਬਿਸਮਾਏ ॥ ੧੭ ॥ ਕਹਾਂ ਨਗੀਨੇ ਕੋਰ ਗੁਮਾਨਾ। ਜਬਰ ਜਵਾਹਰ ਜ਼ਾਹਰ ਨਾਨਾ। ਸਭਿ ਤਜਿ ਸ਼ੀਘ੍ਰ ਨਿਕਸਿ ਢਰਿ ਆਯੋ। ਪਗ ਪੰਕਜ ਸ਼੍ਰੀ ਗੁਰ ਲਪਟਾਯੋ॥੧੮॥ 'ਮੈਂ ਅਜਾਨ ਮਹਿਮਾ ਨਹੀਂ ਜਾਨੀ। ਤੀਨ ਲੋਕ ਮਾਲਿਕ ਗੁਨ ਖਾਨੀ! ਬਖਸ਼ਹੁ ਭੂਲ ਸੁ ਬਾਲਕ ਜਾਨਿ ਹਾਰੇ। ਮੁਸਕਾਵਤਿ ਸ਼੍ਰੀ ਮੁਖਹੁੰ ਉਚਾਰੇ ॥ ੧੯ ॥ 'ਹਰਿ ਹਰਿ ਸਿਮਰੋ ਨਿਸ਼ਚਾ ਧਰਜੋ'।ਨਾਮ 'ਨਗੀਨਾ ਘਾਟ' ਸੁ ਪਰਜੋ। ਇਮ ਬਿਲਾਸ ਪ੍ਰਭੁ ਕਰਤਿ ਅਨੇਕ। ਪੁਨ ਦਿਵਾਨ ਮੈਂ ਥਿਰ ਦਿਨ ਏਕ॥੨੦॥ ਧਨੀ ਪਠਾਨ ਆਇ ਤਿਹ ਸਮੈਂ। ਬੈਠਜੋ ਹਾਥ ਜੋਰਿ ਕਰਿ ਨਮੈਂ। ਦਸਤਾਵੇਜ਼[1] ਖਾਸ ਪ੍ਰਭੁ ਕੇਰੀ। ਸੋ ਨਿਕਾਸਿ ਕਰਿ ਧਨੀ ਅਗੇਰੀ ॥ ੨੧ ॥ 'ਲਿਖਤ ਸਹੰਸ੍ਰ ਇਕਾਦਸ਼ ਜਾਨੋ[2]। ਮੋਲ ਤੁਰੰਗਮ ਕੋ ਪਹਿਚਾਨੋ। ਰਾਵਰਿ ਸੰਗ ਜੰਗ ਬਹੁ ਪਰੇ। ਹਮ ਨਹਿੰ ਆਏ, ਲੇਨਿ ਨ ਕਰੇ ॥ ੨੨ ॥ ਬੀਤਜੋ ਚਿਰੰਕਾਲ ਇਮ ਨਾਥ। ਪਰੀ ਨਿਸ਼ਾਨੀ ਰਾਵਰਿ ਹਾਥ। ਲਏ ਅਨੰਦ ਪੁਰੀ ਮਹਿੰ ਜਾਨ[3]। ਤਬਿ ਤੇ ਮੈਂ ਦਿਖਰਾਈ ਆਜ ॥੨੩॥ ਲੇਨ ਉਮੈਦਵਾਰ ਧਨ ਕੇਰਾ। ਪੂਰਬ ਭੂਯੋ ਨ ਆਵਨ ਮੇਰਾ'। ਸੁਨਿ ਸ਼੍ਰੀ ਮੁਖ ਤੇ ਤਿਸੇ ਉਚਾਰਾ। 'ਨਿਸ਼ਚੈ ਲੈਨੋ ਦਰਬ ਉਦਾਰਾ ॥੨੪॥ ਮੋਲ ਹਯਨਿ ਕੋ ਹੈ ਹਮ ਯਾਦ। ਤਊ ਕੀਨਿ ਤੈਨੇ ਪਰਮਾਦ[4]। ਲੈਬੇ ਹੇਤੁ ਨਹੀਂ ਕਿਤ ਆਯੋ। ਅਪਰ ਅਪਰ ਕਾਰਜ

[1]ਹੱਥ ਦੀ ਲਿਖਤ। [2]੧,੦੦੦। [3]ਘੋੜੇ। [4]ਆਲਸ।

ਬਿਰਮਾਯੋ ॥ ੨੫ ॥ ਅਬਿ ਭੀ ਜੋ ਲਿਖ ਦੇਂ ਇਕ ਥਾਏਂ[1]। ਪ੍ਰਾਪਤਿ ਦਰਬ ਹੋਇ ਤਹਿ ਜਾਏ। ਜੋ ਨਿਸ਼ਚਾ ਧਰਨੋਂ ਉਰ ਭਾਰੀ। ਹਮ ਤੇ ਸੰਸਤ ਤੋਸ ਪਿਛਾਰੀ ॥ ੨੬ ॥ ਬਿਦਤਹਿ ਤਬਹਿ ਨਿਸ਼ਾਨ ਨਗਾਰੇ। ਪੰਥ ਖਾਲਸੇ ਕੋ ਬਲ ਭਾਰੇ। ਅਵਨੀ ਰਾਜ ਲੇਹਿਗੇ ਲਰਿਕੈ। ਸ਼ੱਤ੍ਰੁ ਸੈਗ ਸ਼ਿੰਘਰ ਮਹਿੰ ਖ਼ਰਿ ਕੈ ॥੨੭॥ ਤਬਿ ਸਿੰਘਨਿ ਮਹਿ ਜੋ ਸਿਰਦਾਰ। ਦੇਗ਼ੋ ਤੇਗ਼ ਕੋ ਧਨੀ ਉਦੋਰ। ਤਿਸ ਕੋ ਲਿਖਤਿ ਇਹੀ ਦਿਖਰਾਵੋ। ਬਸ਼ਾਜ ਸਮੇਤ ਦਰਬ ਕੋ ਪਾਵੋ[2] ॥ ੨੮॥ਸੁਨਿ ਕਰ ਜੋਰਿ ਪਠਾਨ ਬਖਾਨੈ। 'ਬਸ਼ਾਜ ਲੈਨਿ ਹਮ ਹੈ ਨ ਇਮਾਨੈ। ਰਾਵਰਿ ਆਇਸੁ ਨਹੀਂ ਬਹੋਰੈਂ। ਮੋਲ ਹਯਨਿ ਕੋ ਸੋ ਹਮ ਲੋਰੈਂ' ॥ ੨੯ ॥ ਭਏ ਪ੍ਰਸੰਨ ਭਨੀ ਪੁਨ ਥਾਨੀ। 'ਸਾਧੁ ਸਾਧੁ' ਇਮਾਨ ਮਹਾਨੀ। ਇਹ ਕਾਗਦ ਜੋ ਲਿਖਨੋ ਹਮਾਰਾ। ਮਾਨਹਿ ਸਭਿ ਸਿੰਘਨਿ ਸਰਦਾਰਾ ॥ ੩੦ ॥ ਦੁਗਨ ਚਗੁਨਾ ਦਸ ਗੁਨ ਧਨ ਕੋ। ਲੈ ਹੈਂ ਤਬਹਿ ਰਖੋ ਥਿਰ ਮਨ ਕੋ। ਤੁਵ ਸੈਤਤ ਕੋ ਮਹਿਦ ਗੁਜ਼ਾਰਾ। ਹੁਇ ਹੈ ਬਿਨ ਸੰਸੈ ਸੁਖ ਭਾਰਾ' ॥੩੧॥ ਸੁਨਤਿ ਖਾਨ ਪਗ ਟੇਕਨੋ ਮਾਥਾ। ਰੁਖਸਦ ਭਯੋ ਜੋਰਿ ਕਰਿ ਹਾਥਾ। ਜਬੈ ਖਾਲਸਾ ਬਿਦਤਨੋ ਭਾਰੀ। ਭਯੋ ਰਾਜ ਲੀਨੋ ਰਿਪੁ ਮਾਰੀ ॥ ੩੨ ॥ ਤਬਿ ਸਰਦਾਰਨਿ ਕੋ ਢਿਗ ਗਯੋ।ਧਨ ਗਨ ਸੁਖ ਸੋਂ ਪ੍ਰਾਪਤਿ ਭਯੋ। ਸੈਤਤਿ ਧਨੀ ਬਿਸਾਲ ਭਏ ਹੈਂ। ਆਦਰ ਸਿੰਘਨ ਸਭਿਨਿ ਦਏ ਹੈਂ ॥ ੩੩ ॥ ਇਸ ਬਿਧਿ ਸਤਿਗੁਰ ਦਿਵਸ ਬਿਤਾਏ। ਚਲਨ ਬਿਕੁੰਠ ਸਮੋਂ ਨਿਯਰਾਏ। ਆਵਤਿ ਸਾਧ ਜਮਾਤ ਉਦਾਸੀ। ਦਰਸ਼ਨ ਕਰ ਬੈਦੇ ਰਹਿ ਪਾਸੀ ॥ ੩੪ ॥ ਲੇਹਿ ਤਿਹਾਵਲ ਰਸਤ ਹਮੇਸ਼। ਸਿਮਰਹਿ ਸਤਿਗੁਰ ਕੋ ਉਪਦੇਸ਼। ਦੇਗ਼ ਹੋਤਿ ਬਰਤੈ ਜਿਸ ਥਾਰੀ। ਤਾਂਹਿ ਸਮੈਂ ਰੌਰਾ ਪਰਿ ਭਾਰੀ ॥੩੫॥ ਇਕ ਦਿਨ ਸ਼ਾਹੁ ਬਹਾਦਰ ਸੁਨਯੋ। ਅਪਨੇ ਉਮਰਾਵਨਿ ਮਾਹੁ ਭਨਯੋ। 'ਯਹਿ ਸੁਨਿਯਤਿ ਕੈਸੋ ਬਡ ਰੌਰਾ। ਲਖੀਅਤਿ ਗੁਰੂ ਸਿਵਰ ਕੀ ਠੌਰਾ' ॥ ੩੬ ॥ ਸੁਧਿ ਹਿਤ ਮਾਨਵ ਸ਼ੀਘ੍ਰ ਪਠਾਯੋ। ਸੁਨਿ ਕਾਰਨਿ ਕੋ ਹਟਿ ਕਰਿਆਯੋ।ਹਾਥ ਜੋਰਿ ਕਰਿ ਅਰਜ਼ ਗੁਜ਼ਾਰੀ। 'ਬਰਤਹਿ ਦੇਗ਼ ਗੁਰੂ ਕੀ ਭਾਰੀ ॥੩੭॥ ਲੇਤਿ ਸੁ ਦੇਤਿ ਖਾਲਸਾ ਬ੍ਰਿੰਦਾਬੋਲਤਿ ਆਪਸ ਬਿਖੈ ਬਿਲੰਦਾ ਕੋ ਜਾਚਤਿ ਠਹਿਰਾਵਤਿ ਕੋਈ। ਕੋ ਬਰਜਤਿ ਕੋ ਰਿਸ ਮਹਿੰ ਹੋਈ' ॥ ੩੮ ॥ ਸੁਨਿ ਬ੍ਰਿਤੰਤ ਕੋ ਸ਼ਾਹੁ ਬਿਚਾਰਾ। —ਛਧਾ ਸਹਿਤ ਰਹਿ ਪੰਥ ਉਦਾਰਾ। ਅਲਪ ਆਮਦਨ ਹੈ ਇਸ ਦੇਸ਼।

[1]ਇਕ ਥਾਂ ਤੇ। [2]ਸ਼ਾਬਾਸ਼ ਸ਼ਾਬਾਸ਼।

ਅਚਨ ਹਾਰ ਨਰ ਮਿਲੋ ਵਿਸ਼ੇਸ਼ ॥੩੯॥ ਦਰਬ ਰੋਜ਼ ਕੋ[1] ਕਛੁ ਕਰ ਦੀਨੋ। ਲੰਗਰ ਹੇਤੁ ਸੁਨਾਵਨ ਕੀਨੋ। ਲੈ ਲੈ ਰਸਦ ਖਰੀਦਿ ਬਿਸਾਲਾ। ਬਨੈ ਤਿਹਾਵਲ ਕਰਸੋ ਕ੍ਰਿਪਾਲਾ ॥ ੪੦ ॥ ਬਰਤਨ ਲਾਗਿ ਮਚਸੋ ਬਡ ਰੌਲਾ। ਸੁਨਿਯਤਿ ਦੂਰ ਦੂਰ ਕੀ ਠੌਰਾ। ਆਇ ਨਿਤਾਪ੍ਰਤਿ ਦਰਬ ਘਨੇਰਾ। ਹੋਤਿ ਹੁਲਾਹਲ ਤਥਾ ਬਡੇਰਾ ॥ ੪੧ ॥ ਦਿਨ ਆਠਕ ਮਹਿ ਪੁਨ ਸੁਨਿ ਸ਼ਾਹੁ। ਜਾਨਸੋ ਖਰਚ ਬਢਸੋ ਗੁਰ ਪਾਹੁ। ਦਰਬ ਪ੍ਰਥਮ ਤੇ ਘਨੋ ਪਠਾਯੋ। 'ਲੰਗਰ ਕਰੋ ਜਿਤਿਕ ਮਨ ਭਾਯੋ' ॥੪੨॥ ਅਧਿਕ ਦਰਬ ਕੋ ਪਠਵਤਿ ਜਸੋਂ ਜਸੋਂ। ਦੌਰਾ ਵਧਤ ਦੇਗ਼ ਮਹਿ ਤਸੋਂ ਤਸੋਂ। ਦਯਾ ਸਿੰਘ ਪਹੁੰਚਸੋ ਕਿਸ ਕਾਰਨ। ਏ ਪ੍ਰਸੰਗ ਸਭਿ ਕੀਨਿ ਉਚਾਰਨ ॥ ੪੩ ॥ 'ਛੁਧਤ ਰਹਤਿ ਲਖਿ ਦਰਬ ਪਠਾਵੋਂ। ਤਸੋਂ ਤਸੋਂ ਅਧਿਕ ਰੌਰ ਸੁਨਿ ਪਾਵੋਂ। ਇਹ ਕਾਰਨ ਕਯਾ ਦੇਹੁ ਬਤਾਈ' : ਦਯਾ ਸਿੰਘ ਤਬ ਕਹਸੋ ਸੁਨਾਈ ॥ ੪੪ ॥ 'ਪੰਥ ਖਾਲਸੇ ਮਹਿ ਬਡ ਰੌਰਾ। ਕਰਸੋ ਬਚਨ ਸੋਢੀ ਸਿਰਮੌਰਾ। ਕਸੋਂਹੂੰ ਮਿਟਤਿ ਨਹੀਂ ਅਬਿ ਸੋਈ। ਬਰਤਹਿ ਕਛੂ, ਸ਼ੋਰ ਬਡ ਹੋਈ' ॥ ੪੫ ॥ ਬਿਸਮਸੋ ਸੁਨਤਿ ਬਹਾਦਰ ਸ਼ਾਹੁ। ਜਾਨਸੋ ਦਲ ਦੀਰਘ ਗੁਰ ਪਾਹੁ। ਰਹਸੋ ਪੁਚਾਵਤਿ ਦਰਬ ਘਨੇਰਾ। ਲੰਗਰ ਬਰਤਹਿ ਬਡਹੁ ਬਡੇਰਾ ॥ ੪੬* ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਅੰਸੇ 'ਸ਼੍ਰੀ ਗੁਰ ਦੇਗ' ਪ੍ਰਸੰਗ ਬਰਨਨੰ ਨਾਮ ਚੌਦਸਮੋਂ ਅੰਸੂ ॥ ੧੪ ॥

[1](ਲੰਗਰ ਲਈ) ਰੋਜ਼ ਦਾ ਧਨ। *ਅੰਕ ੪੬ ਤੇ ਇਹ ਅੰਸੂ ਮੁੱਕ ਜਾਂਦਾ ਹੈ। ਪਰ ਛਾਪੇ ਦੇ ਨੁਸਖੇ ਵਿਚ ਇਸ ਤੋਂ ਅੱਗੇ ੯ ਛੰਦ ਹੋਰ ਹਨ ਜਿਨ੍ਹਾਂ ਦਾ ਪੰਾਠ ਇਹ ਹੈ:—

ਇਕ ਦਿਨ ਦਯਾ ਸਿੰਘ ਜੀ ਆਏ। ਸ਼੍ਰੀ ਗੁਰੂ ਪਾਸ ਬੈਠ ਸੁਖ ਪਾਏ। ਕੰਬਨੀ ਚਢੀ ਸ਼ਰੀਰ ਮੈਂ ਸੋਈ। ਜਾਨਯੋ ਅੰਤ ਸਮਾ ਤਨ ਹੋਈ। ਸ਼੍ਰੀ ਗੁਰ ਕੋ ਕਰ ਬੰਦਨ ਤਬੈ। ਗੋਦਾਵਰ ਮੱਜਨ ਕਿਯ ਤਬੈ। ਜਪੁਜੀ ਪਾਠ ਕੀਨਿ ਤਿਹ ਸਮੈਂ। ਦੇਹ ਤਜੀ ਪੰਜਭੂਤਕ ਛਿਨ ਮੈਂ। ਮਾਰੂ ਪੜ੍ਹਨੇ ਲਗੀ ਰਬਾਬੀ। ਸ੍ਰੀ ਗੁਰੂ ਪੂਛਨੋ 'ਕੌਣ ਸਬਾਬੀ ?' ਹਾਥ ਜੋੜ ਸਿਖ ਅਰਜ਼ ਗੁਜ਼ਾਰੀ। 'ਦਯਾ ਸਿੰਘ ਤਨਿ ਤਜਿ ਬਿਨ ਬਾਰੀ'। ਸ੍ਰੀ ਗੁਰ ਕਹਯੋ ਕੌਨ ਹੈ ਕਾਰਨ ? ਹਮਰੋ ਬਿਨਾਂ ਮਿਲੋ ਜਿ ਪਧਾਰਨ। ਜਾਵਹੁ ਸਿੱਖਹੁ ਕਹੋ ਸੁਨਾਈ। ਸੰਦੇਸਾ ਹਮਰੋ ਲਿਯੋ ਜਾਈ' ॥ ਦੋਹਰਾ ॥ ਚਿਤਾ ਮਾਂਹਿ ਥੋ ਤਨ ਧਰਯੋ ਤਬ ਸਿੰਘ ਹੁਕਮ ਸੁਨਾਇ। ਉਠਸੋ ਦਯਾ ਸਿੰਘ ਆਇਓ ਰਹੋ ਲੋਕ ਬਿਸਮਾਇ। ਕਰਿ ਬੰਦਨ ਐਸੇ ਕਹੀ ਸੱਚ ਖੰਡ ਕੋ ਪੌਰ। ਲੰਘਤ ਥਾ ਤਵ ਹੁਕਮ ਸੁਨਿ ਹਟ ਆਯੋ ਇਸ ਠੌਰ ॥ ਸੋਰਠਾ ॥ ਸ੍ਰੀ ਗੁਰ ਕਹਯੋ ਸੁਨਾਯ ਮਮ ਆਯਸ ਬਿਨ ਜੋ ਗਯੋ। ਯਾਤੇ ਲੀਯੋ ਬੁਲਾਯ ਲੈ ਸੰਦੇਸ ਜਾਵੋ ਅਬੈ ॥ ਸ੍ਰੀਮੁਖਵਾਕ ॥ ਮਿਤ੍ਰ ਪਿਆਰੇ ਨੂੰ ਹਾਲ ਮੁਰੀਦਾ ਦਾ ਕਹਿਣਾ।

[illegible]

[ਸ੍ਰੀ ਗੁਰੂ ਕੌਰ ਜੀ ਦਾ ਪਿੱਛੇ ਮੁੜਨਾ। ਮਾਤਾ ਸਾਹਿਬ ਦੇਵਾਂ ਜੀ ਦਾ ਦਿੱਲੀ ਆਉਣਾ]।

ਦੋਹਰਾ: ਰਾਮਨ ਕਰਨ ਬੈਕੁੰਠ ਕੋ ਲਖਨੋ ਸਮਾ ਨਿਸਰਾਇ। ਸਾਹਿਬ ਦੇਵੀ ਨਿਕਟ ਰਹਿ ਇਹ ਗੁਰ ਸਹਿ ਨ ਸਕਾਇ ॥ ੧ ॥ ਚੌਪਈ ॥ ਰਾਮਕੁਇਰ ਭਾਖੀ ਰਹਿ ਕਥਾ।ਸੁਨਿ ਸ੍ਰੋਤਾ ਬੀਤੀ ਸ਼ੁਭ ਜਥਾ। ਅਬਚਲ ਨਗਰ ਜਾਤਿ ਮਰ ਮਾਂਹੀ। ਮੈਂ ਭੀ ਸੰਗ ਤਜਨੋ ਤਹਿ ਨਾਂਹੀ ॥ ੨ ॥ ਮਮ ਮਾਤਾ ਪੀਛੇ ਤੇ ਧਾਈ। ਕੋਤਿਕ ਦੂਰ ਮਿਲੀ ਤਹਿ ਆਈ। ਕਰਿ ਬੰਦਨ[1] ਕੋ ਅਰਜ਼ ਗੁਜ਼ਾਰੀ।[2]ਇਕ ਪੁੱਤ੍ਰ ਹੈ ਮੋਹਿ ਅਗਾਰੀ[3] ॥੩॥ਦੱਖਿਣ ਦੇਸ਼ ਦੂਰ ਹੈ ਜਾਨਾ। ਪਿਖਨ ਕਹਾਂ, ਸੁਧ ਸੁਨਿਯ ਨ ਕਾਨਾ। ਜਾਨਿ ਦੀਨ ਮੁਝ ਕੌ ਦੁਖ ਪਰੈ[4]। ਪੁੱਤ੍ਰ ਬਿਰਹਿ ਤੇ ਨਹਿੰ ਕਿਮ ਸਰੈ ॥੪॥ ਕ੍ਰਿਪਾ ਸਿੰਧੁ ਇਹੁ ਕ੍ਰਿਪਾ ਕਰੀਜੈ।

[1]ਸ੍ਰੀ ਗੁਰੂ ਜੀ ਨੂੰ ਨਮਸਕਾਰ ਕਰਕੇ। [2]ਅਗੇ ਮੇਰਾ ਇਕ ਹੀ ਪੁੱਤ੍ਰ ਹੈ। (ਅ) ਭਾਵ ਮੇਰੀਆਂ (ਅੱਖਾਂ) ਅਗੇ ਇਕੋ ਹੀ ਪੁੱਤ੍ਰ ਹੈ। [3] ਪੁੱਤ੍ਰ ਨੂੰ) ਜਾਣ ਦਿੱਤਿਆਂ ਮੈਨੂੰ ਦੁਖ ਸਹਿਣਾ ਪਵੇਗਾ। (ਅ) ਮੈਂ ਗ੍ਰੀਬ ਹਾਂ, ਜਾਣ ਲਓ ਕਿ (ਪੁੱਤ੍ਰ ਦੇ ਵਿਯੋਗ ਦਾ) ਦੁੱਖ ਮੈਨੂੰ ਪਏਗਾ।

[ਪਿਛਲੇ ਪੰਨੇ ਦੀ ਬਾਕੀ ਟੂਕ]

ਦੁਖ ਬਿਨ ਰੋਗ ਰਜਾਈਆ ਦਾ ਓਢਣ ਨਾਗ ਨਿਵਾਸਾ ਦੇ ਰਹਿਣਾ ॥੧॥ ਸੂਲ ਸੁਰਾਹੀ ਖੰਜਰ ਪਿਆਲਾ ਬਿੰਗ* ਕਸਾਈਆ ਦਾ ਸਹਿਣਾ। ਯਾਰੜੇ ਦਾ ਸਾਨੂੰ ਸੱਥਿਰ ਚੰਗ। ਭੱਠਿ ਖੜਿਆ ਦਾ ਰਹਿਣਾ ॥ ੨ ॥ ੧ ॥ ਦੋਹਰਾ। ਸੁਨ ਸੰਦੇਸ ਕਰਿ ਬੰਦਨਾ ਸਿੱਖ ਗਯੋ ਸਭ ਥਾਨ। ਤਬ ਪ੍ਰਭੂ ਭਏ ਉਦਾਸ ਮਨ ਚਹੈਂ ਪ੍ਰਲੋਕ ਪਯਾਨ ॥

ਪਰ ਇਹ ਵਾਧੂ ਪਾਠ ਅੰਕ ੪੬ ਤੋਂ ਅਗਲਾ ਸਾਨੂੰ ਮਿਲੇ ਲਿਖਤੀ ਨੁਸਖਿਆਂ ਵਿਚ ਕਿਤੇ ਵਿਚ ਕਿਤੇ ਨਹੀਂ ਆਇਆ। ਇਹ ਪ੍ਰਸੰਗ ਪੁਰਾਤਨ ਰਵਾਇਤਾਂ ਵਿਚ ਹੈ ਤਾਂ ਸਹੀ, ਪਰ ਇਕ ਅੰਸੇ ਨੇ ਮਗਰੋਂ ਪਾਇਆ ਜਾਪਦਾ ਹੈ, ਕਵਿ ਜੀ ਦਾ ਰਚਿਤ ਨਹੀਂ ਜਾਪਦਾ। ਸਭ ਤੋਂ ਪੁਰਾਣੇ ਲਿੱਠੇ ੧੯੫੨ ਦੇ ਨੁਸਖੇ ਵਿਚ ਭੀ ਇਹ ਪਾਠ ਨਹੀਂ ਹੈ ਤੇ ੧੯੧੯ ਵਾਲੇ ਨੁਸਖੇ ਵਿਚ ਬ... ਨਹੀਂ ਹੈ। ਇਸ ਤੋਂ ਭੀ ਅਨੁਮਾਨ ਹੁੰਦਾ ਹੈ ਕਿ ਗ੍ਰੰਥ ਵਿਚ ਆਖੇਪਕ ਰਲਦੇ ਗਏ ਹਨ, ਚਾਹੇ ਗ੍ਰੰਥ ਰਚੇ ਨੂੰ ਸਮਾਂ ਥੋੜਾ ਬੀਤਿਆ ਹੈ। ਇਹ ਪ੍ਰਸੰਗ ਨਿਰਸੰਸੇ ਆਖੇਪਕ ਜੋਤ੍ਰੈਂ ਸਿੱਧ ਹੋ ਜਾਂਦਾ ਹੈ ਕਿ ਇਸੇ ਅਯਨ ਦੇ ਅੰਸੂ ੨੦ ਦੇ ਅੰਕ ੩੨ ਵਿਚ ਦਯਾ ਸਿੰਘ ਜੀ ਕਵਿ ਜੀ ਨੇ ਜੀਉਂਦੇ ਦੱਸੇ ਹਨ। ਪਰ ਆਖੇਪ ਵਾਲੇ ਛਾਪੇ ਦੇ ਨੁਸਖੇ ਵਿਚ ੨੦ ਅੰਸੂ ਵਿਚ ਪਾਠ ਜੋਧਾ ਸਿੰਘ ਬਦਲਾਇਆ ਹੋਇਆ ਹੈ। ਇਕ ਹੋਰ ਧਿਆਨ ਦੇਣ ਵਾਲੀ ਗੱਲ ਹੈ ਕਿ ਇਸ ਵਾਧੂ ਪਾਠ ਵਿਚ ਛੰਦਾਂ ਦੇ ਅੰਕ ਨਹੀਂ ਹਨ, ਇਹ ਆਖੇਪਕਾਰ ਤੋਂ ਰਹਿ ਗਏ ਹਨ। ਉਂਵ ਇਸ ਪ੍ਰਸੰਗ ਦੇ ਦੇਣ ਵਿਚ ਕਿਸੇ ਨੂੰ ਕੋਈ ਲਾਭ ਨਹੀਂ ਸੀ। ਲਛਮਣ ਦਸਮ ਗ੍ਰੰਥ ਦੇ ਗਿਆਨੀਆਂ ਵਿਚ ਜੋ ਇਤਿਹਾਸਕ ਉਥਾਨਕਾ 'ਮਿਤ੍ਰ ਪਿਆਰੇ' ਵਾਲੇ ਛੰਦ ਦੀ ਪਰਵਿਰਤ ਹੈ, ਉਹ ਕਿਸੇ ਪ੍ਰੇਮੀ ਨੇ ਇਸ ਗ੍ਰੰਥ ਨੂੰ ਭੂਸ਼ਿਤ ਕਰਨ ਵਾਸਤੇ ਸ਼ੁਭ ਭਾਵਨਾ ਨਾਲ ਪਾਈ ਹੈ।

*ਬਿੰਗ=ਸਾਬੀ ਦੇ ਦਰੱਖ਼ਤ ਦਾ, ਅਫ਼ਰਾਫ਼ਾ ਭਾਵ ਜਿਸ ਭਾਂਡੇ ਵਿਚ ਜਿਸ ਚੀਜ਼ ਦੇ ਵਿਚ ਦੁਖ ਹੋਵੇ। ਵਿਚ ਕਵਿ ਜੀ ਉਸ ਨੂੰ ਕੁਹਣਾ ਤੇ ਚੁੱਪੜੇ ਲੱਖਣਾ। ਵਿੰਗ ਪਰ ਅਲੱਖ ਹੈ। ਵਿਉਂ ਵੀ ਅਰਥ ਹੈ ਕਿ ਸਰਾਹੀ ਤੇ ਪਯਾਲੇ ਨਾਲ ਜੋ ਖਾਣਾ ਪੀਣਾ ਹੈ ਉਹ ਵਿਚ ਕੁਛ ਦੁਖਦਾਈ ਹੈ।ਵਿਚ ਦਾ ਅਰਥ ਹੈ ਜੀ ਭਾਉਂਦੇ ਹਨ ਪਰ ਉਹ ਦੁਕਦਾ ਨਹੀਂ ਹੈ।

ਰੋ ਪੁਤ੍ਰ ਸੰਗ ਮੁਝ ਦੀਜੈ'। ਇੱਤਨਾਦਿਕ ਮਾਤ ਤੇ ਲਹੈ। ਸੁਤ ਸਨੇਹ ਭੀ ਕਟ ਗੁਨੈ ॥ ॥ ਮੁਝ ਸੋਂ ਕਹਯੋ 'ਜਾਹੁ ਤੁਮ ਭਾਈ! ਜਨਨੀ ਹੇਤੁ ਲੈਨ ਕੋ ਆਈ।ਮਾਰ ॥ ਦੂਰ ਉਲੰਘਤਿ ਧਾਈ। ਅਬਿਕੈਸੇ ਏਕਲਿ ਵਿਚਰੇ ਜਾਈ ॥ ੬ ॥ ਇਕ ਪੁਤ੍ਰਾ ਬ੍ਰਿਹੁ ਨਹੀਂ ਸਹਾਰੈ। ਨਾਂਹਿ ਤ ਹਮਰੇ ਸੰਗ ਸਿਧਾਰੈ'। ਸੁਨਿ ਮੈਂ ਗੁਰ ਕੇ ਖਰੋ ਅਗਾਰੀ। ਭਯੋ ਦੀਨ ਇਮ ਬਿਨੈ ਉਚਾਰੀ ॥ ੭ ॥ 'ਮੇਰੋ ਨੇਮ ਹੋਇ ਨਿਰਬਾਹੂ। ਰਹਨਿ ਹਮੇਸ਼ ਆਪ ਕੇ ਪਾਹੂ। ਦਰਸ਼ਨ ਕਰੌਂ ਤ ਅਚੌਂ ਅਹਾਰਾ। ਬਿਨ ਹੇਰੇ ਰਹਿ ਹੌਂ ਨਿਰਹਾਰਾ ॥ ੮ ॥ ਤੁਮ ਬਿਛਰੇ ਜਬਿ ਅੰਨ ਨ ਖੈਹੌਂ। ਕਿਹ ਬਿਧਿ ਇਹ ਸਰੀਰ ਨਿਰਬੈਹੌਂ। ਪ੍ਰਥਮ ਕਰਹੁ ਕੌ ਅਸ ਉਪਚਾਰਾ। ਬਹੁਰ ਹਟਾਵਹੁ ਦੇਸ਼ ਮਝਾਰਾ' ॥ ੯ ॥ ਸੁਨਿ ਸਤਿਗੁਰ ਨੈ ਰਿਦੇ ਬਿਚਾਰੀ। ਸਭਿਨਿ ਸੁਨਾਵਤਿ ਗਿਰਾ ਉਚਾਰੀ।'ਚਢਹੁ ਅਖੇਰ ਹੇਤੁ ਜਬਿ ਬਾਹਰ। ਹਮਰੋ ਦਰਸ਼ਨ ਪਿਖਿ ਤਹਿੰ ਜ਼ਾਹਰ ॥ ੧੦ ॥ ਜਬਿ ਚਾਹੋ ਤਬਿ ਨਿਕਸਿ ਪਧਾਰਹੁ। ਕਾਨਨ ਮਹਿ ਹਮ ਦਰਸ ਨਿਹਾਰਹੁ' ਇਮ ਮੁਝ ਸੋਂ ਕਹਿ ਕੀਨਸਿ ਤਯਾਰੀ। ਸਾਹਿਬ ਦੇਵੀ ਸਾਥ ਉਚਾਰੀ ॥ ੧੧ ॥ 'ਤੁਮ ਭੀ ਹਟਿ ਦਿੱਲੀ ਪੁਰਿ ਜਾਹੁ। ਬਾਹੁ ਸਪਤਨੀ[1] ਕੋ ਨਿਤ ਪਾਹੂ।ਸਭਿ ਸੰਗਤਿ ਤੁਮ ਸੇਵ ਕਮਾਵੈ।ਹਮ ਸਮ ਦ੍ਰੁਅਨਿ ਦਰਸ਼ਨ ਪਾਵੈ" ॥ ੧੨ ॥ ਇੱਤਨਾਦਿਕ ਬਹੁਤੀ ਸਮੁਝਾਈ। ਤਜਯੋ ਨ ਸੰਗ ਬਿਸਾਲ ਹਠਾਈ। ਦਰਸ਼ਨ ਕਰਿ ਅਹਾਰ ਸੋ ਖਾਈ।ਮੋਹਿ ਸਮਾਨ ਨੇਮ ਨਿਬਹਾਈ ॥ ੧੩ ॥ ਮਾਤ ਸੰਗ ਮੈਂ[2] ਹੁਇ ਹਠ ਪਰਯੋ। ਆਵਨ ਮੱਦ੍ਰ ਦੇਸ਼ ਮਹਿ ਕਰਯੋ। ਨਿਤ ਅਖੇਰ ਹਿਤ ਗਮਨੌਂ ਬਾਹਰ। ਦਰਸ਼ਨ ਗੁਰ ਦਰਸ ਹੁਤ ਤਬਿ ਜ਼ਾਹਰ ॥੧੪॥ ਅਬਚਲ ਨਗਰ ਗਏ ਗੁਰ ਰਹੇ। ਮਾਤਾ ਅੰਤ ਤਨ ਕੋ ਤਬਿ ਲਹੇ।—ਸੰਗ ਸਤੀ ਹੁਇ ਸਾਹਿਬ ਦੇਵੀ—। ਚਿਤ ਮਹਿੰ ਚਿਤਵਤਿ ਭੇ ਪ੍ਰਭੁ ਏਵੀ ॥੧੫॥ ਅਪਨੇ ਤੇ ਤਬਿ ਚਹਤਿ ਬਿਛੋਰੀ। ਪਠਨ ਹੇਤੁ ਦਿੱਲੀ ਪੁਰਿ ਓਰੀ।ਕਹਯੋ"ਜਾਹੁ ਅਬਿ ਦੇਰ ਨ ਲਾਉ। ਬਸਹੁ ਸਪਤਨੀ ਹੈ ਜਿਸ ਥਾਉਂ" ॥ ੧੬ ॥ ਸੁਨਿ ਸਾਹਿਬ ਦੇਵੀ ਕਰ ਜੋਰੇ। 'ਦੀਨਮਨਾ ਹੁਇ ਚਰਨ ਨਿਹੋਰੇ। ਤੁਮ ਬਿਨ ਮੋਰ ਅਲੰਬ ਨ ਕੋਈ। ਦੇਖਿ ਅਚੌਂ ਜਲ ਭੋਜਨ ਦੋਈ ॥ ੧੭ ॥ ਬਿਛੁਰੇ ਤੇ ਦਰਸ਼ਨ ਕਿਮ ਹੋਇ। ਸਹੌਂ ਕਸ਼ਟ ਪ੍ਰਾਨਨ

[1]ਭਾਵ ਸੁੰਦਰੀ ਜੀ ਪਾਸ। [2]ਸਾਡੇ ਢਾਂਡ ਦੇਹਾਂ (ਮਹਿਲਾਂ) ਦਾ ਦਰਸ਼ਨ (ਸੰਗਤ) ਪਾਵੇਗੀ। [3]ਮੈਂ (ਆਪਣੀ) ਮਾਤਾ ਨਾਲ।

ਕੌ ਖੋਇ। ਕੌਨ ਗਤੀ ਪ੍ਰਭੁ ਹੋਇ ਹਮਾਰੀ। ਬਨਿ ਲਚਾਰ ਮਰਿ ਰਹਉਂ ਬਿਚਾਰੀ' ॥ ੧੮ ॥ ਖੜਗ ਆਦਿ ਖਟ ਆਯੁਧ ਧਰੇ। ਖਸ਼ਟਮ ਗੁਰੂ ਸਜਾਵਨ ਕਰੇ। ਸ਼੍ਰੀ ਗੋਬਿੰਦ ਸਿੰਘ ਨਿਕਟ ਮੰਗਾਏ। ਸਾਹਿਬ ਦੇਵੀ ਸਉਂਪਿ ਅਲਾਏ ॥ ੧੯ ॥ 'ਦਰਸ਼ਨ ਕਰੈਂ ਹਮਾਰੋ ਯਥਾ। ਇਨ ਕੌ ਅਵਲੋਕਨ ਲਖਿ ਤਥਾ। ਕਰਹੁ ਪ੍ਰਾਪਤਿ ਕੌ ਜਥਿ ਇਸ਼ਨਾਨਾ। ਦਰਸ਼ਨ ਕਰਹੁ ਯਥਾਨ ਮਮ ਠਾਨਾ ॥੨੦॥ ਇਮ ਨਿਬਹੈਗੋ ਨੇਮ ਤੁਹਾਰਾ। ਲੈ ਕਰਿ ਪਹੁੰਚਹੁ ਪੁਰੀ ਮਝਾਰਾ'। ਇੱਤਯਾਦਿਕ ਕਹਿ ਬਹੁ ਸਮੁਝਾਈ। ਕੀਨੋ ਦਾਸ ਸੰਗ ਸਮੁਦਾਈ ॥੨੧॥ ਭਈ ਬਿਥਸ ਬਿਛਰੀ ਪਤਿ ਸਾਥ। ਪਤਿਬਰਤਾ ਚਿਤਵਤਿ ਤਨੁ ਨਾਥ।--ਆਗਯਾ ਮੇਟੀ ਜਾਇ ਨ ਕੋਈ। ਪੁਨਿ ਬਿਕੁੰਠ ਕੌ ਚਲਿਬੋ ਹੋਈ। ॥੨੨॥ ਸੰਗ ਸਤੀ ਕੌ ਹੋਵਨ ਮੇਰੋ। ਨਹਿ ਚਾਹਿਤ ਨੀਕੀ ਬਿਧਿ ਹੋਰੋਂ। ਯਾਂਤੇ ਚਿੰਤ ਸ਼ੋਕ ਕੀ ਅਗਨਿ। ਕੇਤਿਕ ਦਿਨ ਮਹਿ ਰਹੌਂ ਨਿਮਗਨ ॥੨੩॥ ਤਨ ਸੁਕਾਇ ਪਿੰਜਰ ਕਰਿ ਦੇਉਂ। ਮਰੌਂ ਅੰਤ ਕੌ ਬਹੁ ਦੁਖ ਹੋਊ--। ਇਮ ਬਿਚਾਰ ਹੁਇ ਸੰਕਟ ਸਾਥ। ਤਜਾਗ ਨ ਸਕਹਿ ਪਰਮ ਪ੍ਰਿਯ ਨਾਥ ॥੨੪॥ ਦੀਨ ਮਨਾ ਬੰਦੇ ਜੁਗ ਹਾਥ। ਅੱਸ਼ੂ ਬਿਮੋਚਤਿ ਪਗ ਧਰਿ ਮਾਥ। ਕਰਨੋ ਗਮਨ ਕੌ ਬੰਬਸ ਹੋਈ। ਹੇਰਿ ਹੇਰਿ ਪਤਿ ਕੌ ਬਹੁ ਰੋਈ ॥੨੫॥ ਦਾਸ ਪਾਸ ਆਯੁਧ ਉਠਵਾਏ।ਨਿਜ ਆਗੇ ਕਹਿ ਕਰਿ ਚਲਿਵਾਏ।ਚਢਿ ਡੋਰੇ ਗਮਨੀ ਮਗ ਮਾਂਹੂ। ਮਨ ਤੋ ਰਹਨੋ ਨਾਥ ਕੇ ਪਾਹੂ ॥੨੬॥ ਜਯਤ ਮੇਲ ਕੀ ਆਸ ਚੁਕਾਈ। ਇਨ ਦੇਹਿਨਿ ਕੀ ਇਹੀ ਬਡਾਈ। ਜੋ ਸਮ ਬ੍ਰਿਤਿ ਰਾਖੈਂ ਸੋ ਧੀਰ। ਅੰਤਵੰਤ ਹੈਂ ਸਕਲ ਸਰੀਰ ॥੨੭॥ ਮਿਲਿਨਿ ਸੁ ਬਿਛੁਰਨਿ ਜਨਮ ਰੁ ਮਰਨਾ। ਬਾਲਕ ਬਿਰਧ ਹੋਇ ਕੈ ਤਰੁਨਾ। ਨਹੀਂ ਅਵਸਥਾ ਥਿਰਹਿ ਕਦਾਈ।ਜਲ ਸਲਿਤਾ ਜਿਮ ਨਿਤ ਬਹਿ ਜਾਈ॥੨੮॥ਬਨਜੈਂ ਜਗਤ ਸਭਿ ਝੂਠ ਪਸਾਰਾ। ਜੋ ਬਿਦਤਹਿ ਸੋ ਨਹੀਂ ਨਿਹਾਰਾ--। ਇਮ ਚਿਤਵਤਿ ਮਾਰਗ ਮੋ ਆਈ। ਸਨੇ ਸਨੇ ਦਿੱਲੀ ਨਿਯਰਾਈ ॥ ੨੯॥ ਸੁਧਿ ਸੁਨਿਕੈ ਆਤਹਿ ਆਗਵਨੂ। ਸੰਗਤਿ ਗਈ ਅੱਗੂ ਭਜਿ ਭਵਨੂ। ਨਮੋ ਕਰੀ ਸਭਿ ਨੇ ਕਰ ਜੋਰਿ। ਦੈ ਕਰਿ ਨਾਨਾ ਭਾਂਤਿ ਅਕੋਰ ॥੩੦॥ ਸਨਮਾਨਤਿ ਪੁਰਿ ਮਹਿ ਲੈ ਆਏ। ਸੀਸ ਸੁੰਦਰੀ ਅੱਗੂ ਨਿਵਾਏ। ਮਿਲੀ ਸਪਤਨੀ ਆਪਸ ਮਾਂਹੀ। ਸਿਮਰਤਿ ਪਤਿ ਸੁਤ ਰੁਦਨ ਕਰਾਹੀਂ ॥ ੩੧ ॥ 'ਦੈਵ ਕਰੀ ਗਤਿ ਕਹਾਂ ਹਮਾਰੀ। ਅੰਤ ਸਮੈਂ ਗੁਰ ਬ੍ਰਿਹੁ ਮਹਿ ਡਾਰੀ। ਅਤਿ ਕਠੋਰ ਧਿਕ ਰਿਦੇ

ਹਮਾਰੇ। ਸੁਤਿ ਪਤਿ ਬਿਛਰੇ, ਭੇ ਤਨ ਧਾਰੇ[1]॥ ੩੨॥ ਮਿਲੀ ਪਰਸਪਰ ਦੋਨਹੁੰ ਰੋਈ। ਤ੍ਰਿਧ ਸਿੱਖਨਿ ਕੀ ਗਤਿ ਤਸ* ਹੋਈ[2]। ਬਿਨੈ ਸਮੇਤ ਪ੍ਰਬੋਧਤਿ ਘਨੀ। 'ਗੁਰ ਪਤਨੀ ਤੁਮ ਨਹਿੰ ਇਮ ਬਨੀ॥ ੩੩॥ ਸੇਵਾ ਕਰਹਿੰ ਸਰਬ ਹਮ ਦਾਸੀ। ਨਿਸ ਬਾਸੁਰ ਪਰਚਹਿੰ ਰਹਿੰ ਪਾਸੀ'। ਇੱਤ੍ਯਾਦਿਕੇ ਬਹੁ ਭਾਖਨਿ ਕਰਸੋ। ਮਾਤ ਸੁੰਦਰੀ ਧੀਰਜ ਧਰਸੋ॥ ੩੪॥ ਮੰਜੀ ਪਰ ਬਿਛਾਵਨੋ ਛਾਏ। ਸੋ ਆਯੁਧ ਕਰਿ ਨਮੋ ਟਿਕਾਏ। ਦੋਨੋ ਸੌਤ ਪ੍ਰਭਾਤਿ ਸ਼ਨਾਨੈਂ। ਗੁਰ ਸਰੂਪ ਕਰਿ ਤਿਨ ਕੋ ਮਾਨੈਂ॥ ੩੫॥ ਪੁਸ਼ਪ ਧੂਪ ਚੰਦਨ ਚਰਚਾਵੈਂ। ਦਰਸ਼ਨ ਕਰਿ ਭੋਜਨ ਕੋ ਖਾਵੈਂ। ਸਿਖ ਸੰਗਤਿ ਕਿਤ ਤੇ ਚਲਿ ਆਵੈ। ਗੁਰ ਸਮਾਨ ਅਵਿਲੋਕ ਮਨਾਵੈ॥ ੩੬॥ ਅਰਪਤਿ ਗਨ ਉਪਹਾਰ ਅਛੇਰੇ। ਨਿਤ ਪ੍ਰਤਿ ਪੂਜਾ ਹੋਤਿ ਬਡੇਰੇ। ਮਹਿਮਾਂ ਸ਼ਸਤ੍ਰਨਿ ਕੀ ਬਹੁ ਭਈ। ਧਰੀ ਕਾਮਨਾ ਸੋ ਸਿਖ ਲਈ॥ ੩੭॥ ਸਾਹਿਬ ਦੇਵੀ ਸਦਾ ਸਚਿੰਤ। ਸੌਤ ਸੁੰਦਰੀ ਨਿਕਟ ਬਸੰਤਿ। ਗੁਰ ਸ਼ਰੀਰ ਕੋ ਚਿਤਵਨ ਕਰਤੀ। ਨਿਸ ਦਿਨ ਧਯਾਨ ਰਿਦੇ ਪਤਿ ਧਰਤੀ॥ ੩੮॥ ਦੁਰਬਲ ਤਨ ਜਿਸ ਕੋ ਹੁਇ ਗਯੋ। ਸ਼ੋਕ ਪਰਾਇਨ ਚਿਤ ਨਿਤ ਥਯੋ। ਪੀਤ ਬਦਨ ਆਂਸੂ ਦ੍ਰਿਗ ਗੇਰਤਿ। ਨਹੀਂ ਸਮੀਪ ਕੰਤ ਕੋ ਹੇਰਤਿ॥ ੩੯॥ ਸ਼ਸਤ੍ਰ ਦਰਸ ਕੈ ਭੋਜਨ ਖਾਵੈ। ਅਲਪ ਅਹਾਰ ਕਛੂ ਨਹਿੰ ਭਾਵੈ। ਇਮ ਅਪਨੀ ਬਧ ਸਕਲ ਬਿਤਾਈ। ਪ੍ਰਿਯ ਪਤਿ ਮਹਿੰ ਚਿਤ ਬ੍ਰਿੱਤਿ ਲਗਾਈ॥ ੪੦॥ ਮਾਤ ਸੁੰਦਰੀ ਸਭਿ ਬਿਵਹਾਰ। ਲੇਨਿ ਦੇਨਿ ਕੀ ਜੋਤਿਕ ਕਾਰ। ਸੁਤ ਕੋ ਸਮ ਅਜੀਤ ਸਿੰਘ ਪਾਰੈ। ਬਹੁ ਸਨੇਹ ਕਰਿ ਭੋਜਨ ਖ੍ਵਾਰੈ॥ ੪੧॥ ਨਾਨਾ ਬਿਧਿ ਕੋ ਬਸਤ੍ਰ ਬਨਾਵੈ। ਨਿਕਟ ਬਿਠਾਇ ਹੇਰਿ ਪਹਿਰਾਵੈ। ਹੇਮ ਬਿਭੂਖਨ ਬਹੁ ਘਰਿਵਾਏ। ਲੈ ਮੁਕਤਾ ਕਾਨਨ ਮਹਿੰ ਪਾਏ॥ ੪੨॥ ਪਰਚੈ ਤਿਹ ਸੋਂ ਕਰਤਿ ਸਨੇਹੂ। ਸੁਰਤਿ ਜਨੁ ਅਜੀਤ ਸਿੰਘ ਏਹੂ। ਮੋਲ ਤੁਰੰਗਮ ਚੰਚਲ ਲੀਨਿ। ਬਹੁ ਧਨ ਦੇ ਕਰਵਾਇਸ ਜ਼ੀਨ॥੪੩॥ ਹਧ ਚਢਾਇ ਕਰਿ ਪੁਰਿ ਮਹਿੰ ਫੇਰਹਿ। ਗੁਰੂ ਪੁੱਤ੍ਰ ਕਹਿ ਸਗਰੇ ਹੇਰਹਿ। ਇਸ ਪ੍ਰਕਾਰ ਦਿੱਲੀ ਪੁਰਿ ਕਥਾ। ਸ੍ਰੋਤਾ ਸੁਨਹੁੰ ਪ੍ਰੀਤਿ ਧਰਿ ਤਥਾ॥ ੪੪॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜਗ੍ਰੰਥੇ ਉੱਤਰ ਅੰਸੇ"ਮਾਤਾ ਸਾਹਿਬਦੇਵੀ ਸੁੰਦਰੀ" ਪ੍ਰਸੰਗਬਰਨਨੰ ਨਾਮਪੰਚਦਸੁਮੋਅੰਸੂ॥੧੫॥

[1]ਪਤੀ ਤੇ ਪੁੱਤ੍ਰਾਂ ਤੋਂ ਵਿਛੁੜਿਆਂ ਹੋਇਆਂ ਵੀ ਅਸਾਂ (ਅਜੇ) ਤਨ ਧਾਰਿਆ ਹੋਇਆ ਹੈ। [2]ਸਿੱਖਾਂ ਦੀਆਂ ਇਸਤ੍ਰੀਆਂ ਦੀ ਵੀ ਤਿਵੇਂ ਗਤ ਹੋਈ, ਝਾਹ ਮਾਰੀਆਂ ਰੋਣ ਲੱਗੀਆਂ। *ਪਾ:—ਗਨ ਤਹਿ।

੧੬. [ਹਿੰਦੂ ਤੁਰਕ ਮਤਿ ਦਾ ਨਿਰਣਾ ; ਖਾਲਸਾ ਤੀਜਾ]।

ਦੋਹਰਾ ॥ ਗਾਥਾ ਅਬਚਲ ਨਗਰ ਕੀ ਸੁਨ ਤੂੰ ਸਿੱਖ ਮਨ ਲਾਇ। ਸਿੱਖ ਨਿਕਟ ਪ੍ਰਭੁ ਕੇ ਰਹੈਂ ਇਕ ਆਵੈਂ ਇਕ ਜਾਇ॥੧॥ ਸ੍ਰੈਯਾ ॥ ਸ਼ਹਿ ਬਹਾਦਰ ਏਕ ਦਿਨਾ ਢਿਗ ਆਇ ਬਿਦਾ ਹਿਤ ਸ਼੍ਰੀ ਗੁਰ ਪਾਸੀ। ਸੰਗ ਸਮੂਹ ਲੀਏ ਉਮਰਾਵ ਬਡੇ ਉਲਮਾਊ ਮੁਲਾਨਨਿ ਰਾਸੀ। ਜ਼ੇਵਰ ਜ਼ੇਬ ਜਵਾਹਰ ਜ਼ਾਹਰ ਯੌਂ ਝਮਕੈਂ, ਉਡੁ ਜੈਸੇ ਅਕਾਸ਼ੀ। ਸੂਖਮ ਪੋਸ਼ਿਸ਼ ਪਾਇ ਸ਼ਰੀਰਹਿ ਬੀਰ ਸਧੀਰਜਬੁੱਧਿ ਪ੍ਰਕਾਸ਼ੀ॥੨॥ਹਾਥਨਿ ਬੰਦਿ ਕਰੀ ਅਭਿਬੰਦਨ ਨੌਰੰਗ ਨੰਦਨ ਬੈਠਿ ਗਯੋ। ਕੈ ਸਨਮਾਨ ਬਖਾਨਤਿ ਸ਼੍ਰੀ ਗੁਰ 'ਸ਼ਾਹੁ ਕਹੌ ਸ਼ੁਭ ਰਾਜ ਥਯੋ ? ਸਾਧ ਮਵਾਸ ਲਏ ਸਭਿ ਕੈ ਨਹਿੰ', ਦੱਛਿਣ ਆਇਸੁ ਮਾਨ ਭਯੋ[1] ? ਕੌਨ ਮਨੋਰਥ ਔਰ ਰਿਦੇ ਅਬਿ, ਤੋਰ ਪਿਤਾ ਸਮ ਜ਼ੋਰ ਕਯੋ' ॥ ੩॥ 'ਸ਼੍ਰੀ ਗੁਰ ਰਾਵਰ ਕੀ ਕਰੁਨਾ ਮੁਹਿ, ਦਾਤ ਦਈ ਪਤਿਸ਼ਾਹਤਿ ਸਾਰੀ। ਕੌਨ ਸਕੈ ਅਰ[2], ਮਾਰ ਲੀਏ ਅਰਿ, ਸੈਨ ਢਿਰੈ ਜਿਤ ਹੂੰ ਕਿਤ ਭਾਰੀ। ਦੱਛਿਨ ਦੇਸ਼ ਅਸ਼ੇਸ਼ ਲਿਯੋ, ਬਸ ਹੋਂ ਦਿਨ ਕੋਤਿਕ ਔਰ ਅਗਾਰੀ॥ ਫੇਰ ਚਲੌਂ ਦਿੱਲੀ ਪੁਰਿ ਕੌ ਤਹਿੰ ਬੈਠਿ ਸਭੈ ਸੁਧਿ ਲੈ ਹੌਂ ਸੰਭਾਰੀ ॥੪॥ ਹੈਦਰਾਬਾਦ ਕੌ ਜਾਉਂ ਅਬੈ,ਹਿਤ ਹੋਨਿ ਬਿਦਾ ਤੁਮ ਤੀਰ ਆਯੋ। ਕੁਛ ਕਰੌਂ ਪੁਨ ਦੇਸ਼ ਪੰਜਾਬ ਕੋ ਕਾਰਜ ਸਾਰੋ ਸੁਧਾਰ ਲਯੋ। *ਸ਼੍ਰੀ ਪ੍ਰਭੁ[3] ! ਬੁਝਤਿ ਹੌਂ, ਮਤ ਹਿੰਦ ਕੌ ਕਾਰੋ ਅਹੈ ਇਹ ਕੈਸੇ ਕਿਯੋ ? ਪਾਥਰ ਕੋ ਘਰ ਮੂਰਤਿ ਕੋ ਕਰਿ ਚਿੱਤ੍ਰ ਕਿਯੋਂ ਲਿਖਿ ਭੀਤ ਦਿਯੋ ॥ ੫ ॥ ਪੂਜਤਿ ਹੈਂ ਤਿਹ ਸੀਸ ਨਿਵਾਵਤਿ ਭੋਜਨ ਕੋ ਧਰਿ ਦੇਤਿ ਅਗਾਰੀ। ਕਾਰਜ ਕੌਨ ਭਯੋ ਤਿਸ ਤੇ ਜੁਹੂ ਆਪ ਰਚੀ[4] ਬਹੁ ਭਾਂਤ ਸੁਧਾਰੀ। ਸੀਂਚਤਿ ਹਾਥਨ ਤੇ ਛਿਤਿ ਪੈ, ਕਿਮ ਜਾਨਿ ਬਡੇਰਨ ਪੈ ਚਲਿਬਾਰੀ[5]। ਸ਼ਾਪਕਰੈਂ ਪਿਤ੍ਰਾਨਿਕੇ ਹੇਤੁ ਅਚਾਵਤਿ ਹੈਂ ਦਿਨ ਪੰਜ ਅਹਾਰੀ ॥੬॥ ਤੀਸਰੇ ਔਰ ਸੁਨੋ ਗੁਰ ਸਾਹਿਬ ! ਹਿੰਦੁਨਿ ਕੋ ਮਤਿ ਹੈ ਜਿਮ ਕਾਚਾ[6]ਮੇਲਾ ਅਮੇਜ਼ਿ[7] ਕੈ ਖੰਡ ਔ ਘੀਉ ਮੈਂ ਜੌਂ ਤਿਲ ਡਾਲਤਿ,ਏਕ ਜਸੋਂ ਰਾਚਾ[8]। ਆਗ ਮਹਿੰ ਪਾਇਕੈ ਸ੍ਵਾਹ ਕਰੈਂ ਤਿਹ ਲੇਂ ਫਲ ਫੇਰ ਮੁਨੀਨ ਉਬਾਰਾ। ਕੌਤੁਕ ਹੋਵਤਿ ਹੈ ਹਮਰੇ ਉਰ ਕੂਰ ਹੀ ਕੋ ਏਹ ਮਾਨਤਿ ਸਾਚਾ[9]

[1]ਆਕੀ ਥਾਂ ਸਾਧ ਲੁਏ ਹਨ ਕਿ ਨਹੀਂ ? [2]ਭਾਵ ਦੱਖਣ ਵਿਚ (ਲੋਕ) ਆਗਿਆ ਮੰਨਣ ਲੱਗੇ ਹਨ ਕਿ ਨਹੀਂ ? [3]ਅਜ਼ਾ। [4]ਹੇ ਗੁਰੂ ਜੀ। [5]ਜੋ ਮੂਰਤ ਆਪ ਬਣਾਈ। [6]ਬਡਿਆਂ(ਪਿੱਤਰਾਂ) ਪਾਸ ਕਿਵੇਂ ਜਲ ਜਾ ਸਕਦਾ ਹੈ ? [7]ਮੇਵਾ ਮਿਲਾਕੇ। [8]ਭਾਵ ਇਕ ਮਿਕ ਕਰਦੇ ਹਨ।

*ਸ੍ਰੋ ਸਾਖੀ ਦੀ ੬੭ਵੀਂ ਸਾਖੀ ਚੱਲੀ ਹੈ।

੭॥ ਸ਼੍ਰੀ ਗੁਰ ਉੱਤਰ ਦੇਤਿ ਭਏ[1]ਮਤ ਹਿੰਦੁਨ ਕੇ ਸਭਿ ਕਰਮ ਕਮਾਵੈਂ[1]। ਖੇਤ ਕੀ ਸੇਵ ਕ੍ਰਿਸਾਨ ਕਰੈ ਬਹੁ ਅੰਨ ਪਕੈ ਸੁਖ ਸੋਂ ਘਰ ਖਾਵੈ। ਧੇਨੁ ਕੀ ਸੇਵ ਕਰੈ ਹਿਤ ਸੋਂ ਦਿਨ ਕੇਤਿਕ ਮੈਂ ਪੈ ਸ੍ਵਾਦਲ ਪੈ ਵੈ ਭੂਪਤਿ ਸੇਵਤਿ ਕੈ ਧਨ ਕੋ ਬਹੁ ਸੇਵਨ ਤੇ ਸਭਿਹੂੰ ਬਨਿਆਵੈਂ[2]॥ ੮॥ ਇਸ਼ਟ ਅਰੋਪਿ ਕੈ ਮੂਰਤ ਮਹਿੰ ਉਰ ਧ੍ਯਾਨ ਧਰੈ ਮਨ ਪ੍ਰੇਮ ਲਗਾਵੈ। ਪਾਵਤਿ ਹੈ ਧਰਿ ਕਾਮਨ ਕੋ, ਚਿਤ ਕੋ ਨਿਸ਼ਚਾ ਨਹਿੰ ਕਰੈਂ ਸਫਲਾਵੈ*। [3]ਆਸਤ ਨਾਸਤ ਦੋਇ ਰਚੇ ਨਰ ਸ਼੍ਰੀ ਪਰਮੇਸ਼ੁਰ ਕੋ ਚਿਤ ਭਾਵੈ। ਆਸਤਿ ਤੇ ਗਨ ਹਿੰਦੂ ਭਏ ਤੁਰਕੇਸ਼ ਭਿ ਨਾਸਤ ਤੇ ਬਨਿ ਆਵੈਂ[3]॥ ੯ ॥ ਮੂਲ ਤਰੋਵਰੁ ਕੋ ਜਲ ਸੰਚਤ ਊਪਰ ਤੇ ਲੁਨੀਏ ਫਲ ਤਾਸਾ[4]। ਤਨੈਂ ਚਿਤ ਜਾਨਹੁ ਭੂਤਲ ਕੀ ਕ੍ਰਿਤ, ਲੇਤਿ ਸਭੈ ਫਲ ਜਾਇ ਅਕਾਸ਼[5] ਕਾਚੋ ਮਤੋ ਅਪਨੋ ਤੁਮ ਦੇਖਹੁ, ਮਾਨਤਿ ਹੋ ਕਬਰੈਂ, ਜਿਨ ਨਾਸ਼ਾ[6]। ਕਯਾ ਤਿਨ ਤੇ ਕਹੁ ਕਾਜ ਸਰੈ, ਮ੍ਰਿਤਕਾ ਮਿਲਿ ਗੇ ਤਨ, ਕਯਾ ਧਰਿ ਆਸਾ ?॥ ੧੦ ॥ ਦੋਹਰਾ ॥ ਕਰਹੁ ਬੰਦਗੀ ਰੋਜ਼ ਤੁਮ ਬੰਦਾ ਬਨਿ ਕਰਿ ਆਪ। ਦੇਖਨੋ ਸੁਨਨੋਂ ਨ ਰਥ ਕਿਤੋ, ਕਰਹੁ ਨਿਵਾਜ ਕਲਾਪ ॥੧੧॥ ਰੂਪ ਨ ਰੰਗ ਨ ਠੌਰ ਕਿਤ ਪਾਕ ਅੱਲਾਹਿ ਅਪਾਜ[7] ਸਿਜਦਾ ਕਰਹੁ, ਦਰੂਦ ਦਿਹੁ, ਰੋਜਾ ਕੁਰ[8] ਨਿਵਾਜ ॥੧੨॥ [9]ਕ-ਹਿਨਾ ਕਯਾ ਅਰੁ ਹਿਰਸ ਕਯਾ ਬਾਦ ਜਾਤਿ ਬਕਬਾਦ[10]। ਨੀਕੀ ਕਰਨੀ ਜਿਨ ਕਰੀ ਕਰਨੋ ਖੁਦਾਇ ਸੁ ਯਾਦ॥੧੩॥ਚੌਪਈ ॥ ਪੀਰ ਪੈਕੰਬਰ ਜਾਨਿ

[1]ਹਿੰਦੂਆਂ ਦੇ ਸਾਰੇ ਮਤ 'ਕਰਮ' ਕਮਾਉਂਦੇ ਹਨ, (ਜਿਵੇਂ)। [2]ਭਾਵ ਖੇਤ ਦੀ ਸੇਵਾ ਨਾਲ ਅੰਨ, ਗਾਂ ਦੀ ਨਾਲ ਦੁੱਧ, ਰਾਜਾ ਦੀ ਸੇਵਾ ਨਾਲ ਧਨ ਮਿਲਦਾ ਹੈ। [3]ਭਾਵ ਹੈ ਕਿ ਚਿਤ ਦਾ ਨਿਸ਼ਚਾ ਫਲਦਾ ਹੈ। [3]ਸੰਸਕ੍ਰਿਤ ਵਾਲੇ ਆਸਤਿਕ ਉਸ ਨੂੰ ਕਹਿਦੇ ਹਨ ਕਿ ਜੋ ਈਸ਼ੁਰ, ਵੇਦ, ਪ੍ਰਲੋਕ ਤੇ ਹਿੰਦੂ ਮੂਰਤਾ ਨੂੰ ਮੰਨਦਾ ਹੋਵੇ। ਹਿੰਦੂਆਂ ਨੂੰ ਆਸਤ ਇਸੇ ਕਰਕੇ ਕਿਹਾ ਹੈ। ਮੁਸਲਮਾਨਾਂ ਨੂੰ ਨਾਸਤਿਕ ਇਸ ਵਾਸਤੇ ਕਿਹਾ ਹੈ ਕਿ ਉਹ ਈਸ਼ੁਰ ਤੇ ਪ੍ਰਲੋਕ ਤਾਂ ਮੰਨਦੇ ਹਨ ਪਰ ਵੇਦ ਤੇ ਵੇਦਸ਼ਾਸਤ੍ਰੋਕਤ ਮੂਰਤਾ ਨੂੰ ਨਹੀਂ ਮੰਨਦੇ। [4]ਜਿਵੇਂ ਜਲ ਤਾਂ ਹੇਠਾਂ ਜੜ੍ਹਾਂ ਨੂੰ ਸਿੰਜੀਦਾ ਹੈ ਪਰ ਇਸ ਦਾ ਫਲ ਉਪਰ ਸ਼ਾਖਾਂ ਤੋਂ ਲਈਦਾ ਹੈ। [5]ਤਿਵੇਂ ਸਮਝੋ ਚਿਤ ਵਿਚ ਕਿ ਪ੍ਰਿਥਵੀ ਤੇ ਕੀਤੇ ਕਰਮਾਂ ਦਾ ਫਲ ਆਕਾਸ਼ (=ਪ੍ਰਲੋਕ) ਵਿਚ ਮਿਲਦਾ ਹੈ। [6]ਭਾਵ ਮੁਸਲਮਾਨ ਦੇ ਮਤ ਦਾ ਕੱਚਾਪਨ ਦੇਖੋ ਕਿ ਤੁਸੀਂ ਕਬਰਾਂ ਨੂੰ ਮੰਨਦੇ ਹੋ ਜੋ ਵਿਨਾਸ਼ੀ ਹਨ। [7]ਪਾਜ ਰਹਿਤ, ਅਸਲ। [8](ਸਭ) ਝੂਠੇ ਹਨ। [9](ਉਤੋਂ) ਕੀਹ ਕਹਿਣਾ (ਭਾਵ ਕਹਿਣਾ ਕਿ ਦੱਬ ਹੈ ਫਿਰ ਸਿਜਦੇ ਕਰੋ, ਦਰੂਦ ਦਿਓ, ਰੋਜ਼ੇ ਰੱਖੋ, ਨਿਮਾਜ਼ ਪੜ੍ਹੋ) ਤੇ ਫੇਰ ਹਿਰਸ (ਦੌੜੀ (ਐਉਂ ਸਭ ਕੁਛ) ਬਕਵਾਸ ਹੈ ਤੇ ਬਿਅਰਥ ਜਾਂਦਾ ਹੈ। *ਹਿੰਦੂਆਂ ਦਾ ਨਿਸ਼ਚਾ ਦੱਸ ਰਹੇ ਹਨ, ਆਪਣੀ ਵਲੋਂ ਨਹੀਂ ਕਹਿ ਰਹੇ; ਅਗੇ ਜਾਕੇ ਖੁਲ੍ਹ ਜਾਏਗਾ ਸਾਰਾ। ਦੇਖੋ ਅੰਕ ੧੪, ੧੫, ੧੬, ੧੭।

ਸਜੂਦ। ਦੇਤ ਢਾਇਤਾ ਬਹੁਰ ਦਰੂਦ[1]। ਰੋਜ਼ਾ ਬਾਂਗ ਨਿਵਾਜ ਸੁਜਾਨ। ਮੁਸਲਮਾਨ ਇਨ ਕਰਹਿ ਪ੍ਰਮਾਨ ॥੧੪॥ ਤ੍ਰੈ ਸੈਧਨਾ ਕਰਨੀ ਧਰਿ ਪ੍ਰੀਤ। ਦੇਵਲ ਪਾਹਿਨ ਪੂਜਨ ਰੀਤਿ[2]। ਇੱਤਨਾਦਿਕ ਹਿੰਦੁਨਿ ਪਰਵਾਨਾ। ਹਮ ਦੋਨਹੁੰ ਕੋ ਜਾਨਿ ਸਮਾਨਾ[3] ॥ ੧੫ ॥ ਤਨਾਗਨ ਕਰੇ ਭਾਉ ਲਖਿ ਬੀਜਾ[4]। ਉਡਪਤਿ ਕਰਨੋ ਖਾਲਸਾ ਤੀਜਾ। ਝੂਠੇ ਲਖਿ ਦੋਨਹੁੰ ਹਮ ਛੋਰੇ। ਪੰਥ ਅਕਾਲ ਪੁਰਖ ਕੋ ਲੋਰੇ ॥ ੧੬ ॥ ਬਾਦ ਪੱਖ ਕੋ ਸਕਲ ਬਿਨਾਸ਼ਾ। ਧਰੀ ਅਕਾਲ ਪੁਰਖ ਕੀ ਆਸਾ। ਜਨਮਨੋ ਅਬੈ ਖਾਲਸਾ ਨਯੋ। ਬਾਲਕ ਕੋ ਮਨਿੰਦ ਜਗ ਥਿਯੋ ॥੧੭॥ ਜੁਵਾ ਹੋਇ ਜਬਿ ਜ਼ੋਰ ਸੰਭਾਰੇ। ਕਬਰ ਮੜੀ ਕੋ ਫੋੜਿ ਉਖਾਰੇ। ਦੇਵਲ ਬੁਤ ਪ੍ਰਸਤੀ ਨਹਿੰ ਮਾਨੈ। ਏਕ ਅਕਾਲ ਅਕਾਲ ਬਖਾਨੈ ॥੧੮॥ ਬਸਨੋ ਬਿਦੇਸ਼[5] ਜੁ ਬਾਪ ਤੁਹਾਰਾ। ਪਰੇਸ਼ਾਨ ਬਿਨ ਖਰਚ ਲਚਾਰਾ। ਬਿਚ ਦਰਗਾਹਿ ਬਿਖਰਚ ਖੁਆਰੀ[6]। ਹਿੰਦੁਨਿ ਕੇ ਦੈਂ ਖਰਚ ਪਿਛਾਰੀ[7] ॥ ੧੯ ॥ ਦੀਰਘ ਸ੍ਵਾਸ ਭਰੇ ਦੁਖ ਪਾਵੈ। ਪਦਰ ਤੁਹਾਰ ਬਹੁਤ ਬਿਲਲਾਵੈ। ਹੋਇ ਬਿਖਰਚ ਕਹਾਇ ਗ਼ੁਲਾਮ[8]। ਕਰੈ ਬਿਖਰਚ ਬੁਰੇ ਬਹੁ ਕਾਮ[9]॥੨੦॥ਬਨੈ ਚੋਰ ਠਟਪਾਰੀ ਕਰੈ। ਹਾਥਨਿ ਖਰਚ ਨ ਮਾਂਗੈ ਪਰੈ[10]। ਹੇਰਿ ਲੇਹੁ ਜਗ ਕੋ ਬਿਉਹਾਰਾ। ਤਿਮ ਆਗੇ ਲਖਿ ਬਨਜ ਕਰਾਰਾ[11]॥੨੧॥ ਸੁਨਿ ਕਰਿ ਸ਼ਾਹੁਬਹਾਦਰ ਤਬੈ। ਬੋਲਨੋ ਗਯੋ ਨ, ਹੇਰਤਿ ਸਭੈ[12]*।

[1](ਮੁਸਲਮਾਨ) ਪੀਰ ਪਿਕੰਬਰਾਂ ਨੂੰ ਸਜਦੇ ਕਰਦੇ ਹਨ,ਭਾਵ ਮੱਥੇ ਟੇਕਦੇ ਹਨ, ਫਾਤਿਹਾ ਪੜ੍ਹਦੇ ਤੇ ਦਰੂਦ ਦਿੰਦੇ ਹਨ। [ਅ:, ਫ਼ਾਤਿਹਾ=ਹੱਥ ਜੋੜਕੇ ਦੁਆ ਮੰਗਣੀ। ਅ:, ਦਰੂਦ=ਮੁਰਦਿਆਂ ਨਮਿੱਤ ਰੋਟੀਆਂ ਦੇਣੀਆਂ ਤੇ ਦਰੂਦ ਪੜ੍ਹਨਾ (ਲੁਗ਼ਤਾਂ ਵਿਚ ਦਰੂਦ ਦੇ ਅਰਥ–ਰੱਬ ਵਲੋਂ ਰਹਿਮ, ਫਰਿਸ਼ਤਿਆਂ ਵਲੋਂ ਦੁਆ, ਜਾਨਵਰਾਂ ਵਲੋਂ ਤਸਬੀਹ ਬੀ ਹੈਨ)]। [2]ਤ੍ਰੈ ਵੇਰ ਸੈਧਿਆ ਕਰਨੀ, ਮੰਦਰ ਤੇ ਪੱਥਰ ਪੂਜਣੇ (ਹਿੰਦੂਆਂ ਦੀ) ਰੀਤੀ ਹੈ। [3]ਆਸ਼ਾਂ ਦੋਹਾਂ ਨੂੰ ਇਕੋ ਜਿਹਾ ਜਾਣਿਆ ਹੈ। [4]ਦੂਜਾ ਭਾਉ ਜਾਣਕੇ ਦੋਵੇਂ ਛੱਡ ਦਿੱਤੇ ਹਨ। [5]ਭਾਵ ਪ੍ਰਲੋਕ ਵਿਚ ਜਾ ਬਸਿਆ ਹੈ। [6]ਖਰਚ ਤੋਂ ਬਿਨਾ ਖੁਆਰੀ ਹੁੰਦੀ ਹੈ। [7]ਹਿੰਦੂਆਂ ਵਿਚ (ਪਿੱਤ੍ਰਾਂ ਨੂੰ) ਖਰਚ ਪਿਛੋਂ ਦਿੰਦੇ ਹਨ। [8]ਖਰਚੋਂ ਤੰਗ ਹੋਕੇ (ਆਦਮੀ ਨੌਕਰੀ ਕਰਦਾ ਹੈ) ਗ਼ੁਲਾਮ ਸਦਾਉਂਦਾ ਹੈ। [9]ਬਿਖਰਚ ਹੋਕੇ ਇਨਸਾਨਬੜੇ ਬੁਰੇ ਕੰਮ ਕਰਦਾਹੈ। [10]ਦੱਬਾਂ ਵਿਚ ਮੰਗਿਆ ਹੋਇਆ ਬੀ ਖਰਚ ਰੱਖ ਨਹੀਂ ਲੱਗਦਾ। [11]ਸਭ ਦੇ ਦੇਖਦਿਆਂ। *ਸੋ ਸਾਖੀ ਵਿਚ ਲਿਖਿਆ ਹੈ ਕਿ ਇਹ ਉੱਪਰਲੀ ਗੱਲ ਗੁਰੂ ਜੀ ਵਲੋਂ ਬਹਾਦਰਸ਼ਾਹ ਨੂੰ ਲਿਖੀ ਗਈ। ਯਥਾ:–ਗਯਾ ਲਿਖਾ, ਅਜ਼ਮਤ ਕਰੀ,ਅਰਜ਼ੀ ਲਿਖੀ ਅਧੀਨ। ਕਦਮਪਲੋਸੀ ਹੁਤ ਪੀਰ ਤੁਮਰੀ ਸੇਵਾ ਚੀਨ। ਅਰਥਾਤ–ਜਦੋਂ ਇਹ ਜਵਾਬ ਪਾਤਸ਼ਾਹ ਪਾਸ ਗਿਆ ਤਾਂ ਉਸ ਨੇ ਇਸ ਲਿਖੇ ਦੀ ਬਹੁਤ ਇੱਜ਼ਤ ਕੀਤੀ ਤੇ ਨਿੰਮ੍ਰ ਹੋਕੇ ਫੇਰ ਗੁਰੂ ਜੀ ਵਲ ਅਰਜ਼ੀ ਲਿਖੀ ਕਿ ਹੇ ਪੀਰ ਜੀ ਮੇਰੀ ਵਲੋਂ ਚਰਨ ਚੁੰਮਣੇ ਦੀ ਸੇਵਾ ਬਹੁਤ ਬਹੁਤ ਕਬੂਲ ਕਰਨੀ। [ਕਦਮ ਬੋਸੀ ਨੂੰ ਲੇਖਕ ਨੇ–ਕਦਮ ਪਲੋਸੀ–ਲਿਖਿਆ ਹੈ]।

ਉੱਤਰ ਜਾਨਿ ਕਛੁਕ ਮੁਸਕਾਨਸੋ।ਗੁਰਬੋਲਨ ਮਹਿੰ ਸਮਰਥਮਾਨਸੋ॥੨੨
॥ਅਪਰ ਮੁਲਾਨੇ ਅਰੁ ਉਲਮਾਊ। ਸੂਬੇ ਕਿਤਿਕ ਥਿਰੇ ਉਮਰਾਊ।ਸੁਮਤਿ
ਪ੍ਰਬੀਨ ਆਨ ਮਨ ਮੋਨੈ[1]। ਗੁਰ ਸਨਮੁਖਿ ਨਹਿੰ ਬੋਲਸੋ ਕੌਨੇ॥ ੨੩ ॥
–ਸਭਾ ਬੀਚ ਜੇ ਆਇ ਨ ਬਾਤ।ਹੋਤਿ ਅਨਾਦਰ ਮ੍ਰਿਤੁਜਿਸ ਭਾਂਤ।ਪ੍ਰਸ਼ਨ
ਕਰਹਿ ਉੱਤਰ ਦੇਂ ਤੁਰਨ। ਸਰਬ ਕਲਾ ਸਮਰਥ ਗੁਰ ਪੂਰਨ–॥੨੪॥
ਸਮੁਝਿ ਸਮੁਝਿ ਇੱਤਯਾਦਿਕ ਮਨ ਮੈਂ। ਕੋ ਨਹਿੰ ਬੋਲਸੋ ਕੁਛ ਤਿਸ ਛਿਨ
ਮੈਂ।ਪੁਨ ਬੈਦੇ ਕੀ ਬੂਝੀ ਗਾਥ।ਲਾਖਹੁ ਕਰੇ ਜਿਨਹਿੰ ਬਿਨ ਮਾਥ[2]॥੨੫॥
ਸ਼੍ਰੀ ਪ੍ਰਭੂ! ਅਬਿ ਕੀਜੈ ਉਤ ਸ਼ਾਂਤੀ। ਦ੍ਵੈਸ਼ੀ ਭਏ ਆਪ ਕੇ ਘਾਤੀ[3]।ਆਦਿ
ਵਜ਼ੀਦੇ ਖੋਜ ਨ ਪਾਏ। ਜ਼ਬਰਦਸਤ ਸੋ ਸਕਲ ਖਪਾਏ॥ ੨੬॥ ਖੱਤ੍ਰੀ
ਝੁਠਾਨੰਦ ਪ੍ਰਹਾਰਾ। ਸੈਲ ਦਸ਼ ਸਭਿ ਮਾਰਿ ਉਜਾਰਾ । ਦਿਨ ਪ੍ਰਤਿ ਸੁਧਿ
ਪਹੁੰਚਤਿ ਮੁਝ ਪਾਸੀ।ਸਭਿ ਪੰਜਾਬ ਬਿਸਾਲ ਬਿਨਾਸ਼ੀ[4] ॥੨੭॥ ਸ਼੍ਰੀ ਮੁਖ ਤੇ
ਫੁਰਮਾਵਨ ਕਰਸੋ।'ਬਯਾਹ ਭਏ ਤੇ ਭੇਜ ਪ੍ਰਹਰਸੋ[5]। ਬਹੁਰ ਖਾਲਸਾ ਹੋਇ
ਨਿਆਰਾ। ਹੋਤੁ ਨਾਸ਼ ਕੋ ਭਾ ਹੰਕਾਰਾ ॥ ੨੮ ॥ ਪ੍ਰਾਪਤਿ ਪਲਟੈ ਸਕਲ
ਹਮਾਰੇ। ਗਿਰਪਤਿ ਦੁਸ਼ਟ ਅਨਿਸ਼ਟ[6] ਪ੍ਰਹਾਰੇ। ਪੁਰਿ ਸਿਰ੍ਹੰਦ ਕੋ ਮਾਰਿ
ਉਜਾਰਾ। ਅਬਿ ਨਿਕਸੈ ਕਰਿ ਜੇਰਾ ਅਖਾਰਾ*॥੨੯॥ਲਸ਼ਕਰ ਤੇ ਸੋ ਗਯੋ
ਪਲਾਈ। ਦ੍ਰਗ ਬਿਖੈ ਘੇਰੋ ਪਰਿ ਜਾਈ। ਤੋਹਿ ਬੈਸ ਲਗਿ ਸਲਤਨ
ਸਾਰੀ। ਬਨੀ ਰਹੈ ਹਮ ਜਥਾ ਉਚਾਰੀ ॥ ੩੦ ॥ ਪਾਛੇ ਘਨੇ ਉਠਹਿੰ ਉਤ-
ਪਾਤਾ। ਉਜਰਹਿ ਦੇਸ਼ ਹੋਹਿੰ ਨਰ ਘਾਤਾ। ਜਿਨ ਕੋ ਕੋਇ ਨ ਸਕਹਿ
ਮਿਟਾਈ। ਐਸੇ ਪਰਹਿ ਰੌਰ ਸਮੁਦਾਈ ॥ ੩੧ ॥ ਤੋਹਿ ਬਾਪ ਕਿਯ ਪਾਪ
ਕਲਾਪੇ। ਤਿਸ ਕਰਿ ਕੁਲ ਤੇ ਸਲਤਨ ਖਾਪੇ।ਅਵਨੀ ਪਤਿ ਹੈਂ ਅਨਿਕ
ਪ੍ਰਕਾਰੇ। ਅਰਨਿ ਲਰਨਿ ਅਰੁ ਅਰਿਨਿ ਪ੍ਰਹਾਰੇ[7]॥੩੨॥ਸੁਨਿ ਕਰਿ ਸ਼ਾਹੁ
ਬਹਾਦਰ ਹਰਖਸੋ ।–ਮੋਹਿ ਰਾਜ ਥਿਰ ਹੁਇ–ਉਰ ਪਰਖਸੋ । ਪਾਛੇ ਕੀ
ਪਾਛੇ ਹੁਇ ਜੈਸੇ। ਕਰਹੁ ਖ਼ੁਦਾਇ ਲਖਹਿ ਕੋ ਕੈਸੇ॥੩੩॥ 'ਸ਼੍ਰੀ ਸਤਿਗੁਰ
ਤੁਮ ਮੋਹਿ ਸਹਾਇਕ। ਭੂਤ ਭਵਿੱਖ ਵਿਖਨ ਕੇ ਘਾਇਕ। ਸ਼ਰਨ ਪਰੇ
ਕੀ ਪਤਿ ਮਮ ਰਾਖੀ। ਭਈ ਸਾਚ ਜਿਮ ਰਾਵਰ ਭਾਖੀ ॥ ੩੪ ॥ ਦਿਹੁ

[1]ਹੋਰ ਸਾਰੇ ਚੁਪ ਰਹੇ। [2]ਸਿਰ ਦਿਨਾਂ ਭਾਵ ਮਾਰੇ। [3]ਆਪ ਦੇ ਦ੍ਵੈਸ਼ੀ ਮਾਰੇ ਗਏ ਹਨ। [4]ਭਾਵ ਬੈਦੇ ਦਾ ਨਾਸ਼ ਵਿਆਹ ਕਰਨ[ਨਾਲ ਹੋਵੇਗਾ। [5]ਉਪੱਦ੍ਰਵ ਕਰਨ ਵਾਲੇ। [6]ਅਜ਼ਕੇ ਲਸ਼ਨਰੋ ਅਤੇ ਸ਼ੱਤ੍ਰੂਆਂ ਨੂੰ ਮਾਰਨਗੇ। *ਪਿਛੇ ਸਿੱਧ ਕਰ ਆਏ ਹਾਂ ਕਿ ਗੁਰੂ ਜੀ ਸਿਰ੍ਹੰਦ ਮਾਰਨ ਵੇਲੇ ਸਵੈਖੰਡ ਪਯਾਨ ਕਰ ਚੁਕੇ ਸੇ।

ਆਇਸੁ ਅਬਿ ਕਰੌਂ ਚਢਾਈ।ਦਰਸ਼ਨ ਕਰੌਂ ਬਹੁਰ ਮੈਂ ਆਈ'।ਸ੍ਰੀ ਮੁਖ ਤੇ ਮੁਸਕਤਿ ਫੁਰਮਾਯੋ। 'ਦਰਸ਼ਨ ਹੋਇ ਰਹੇ ਜਿਮ ਭਾਯੋ' ॥ ੩੫॥ ਗਮਨਹੁ ਬਿਚਰਹੁ ਦੱਖਿਣ ਦੇਸ਼। ਕਰਿ ਲੀਜੈ ਅਨੁਸਾਰਿ ਅਸ਼ੇਸ਼। ਪੁਨ ਦਿੱਲੀ ਕੇ ਤਖਤ ਸੁਹਾਵਹੁ। ਆਰਬਲਾ ਲਗਿ ਰਾਜ ਕਮਾਵਹੁ' ॥ ੩੬ ॥ ਉਠੇ ਬੰਦਨਾ ਕਰਿ ਤਬਿ ਸ਼ਾਹੂ।ਸਿਰੇਪਾਉ ਦੀਨਾ ਗੁਰ ਤਾਹੂ। ਅਪਰ ਨਮੋ ਕਹਿ ਸੰਗ ਸਿਧਾਰੇ। ਸਿਫਤ ਉਚਰਿਤੇ ਸਿਵਰ ਪਧਾਰੇ ॥ ੩੭ ॥ ਨਿਸ ਬਿਤਾਇ ਪ੍ਰਾਤੀ ਚਢਿ ਗਯੋ। ਦੱਖਿਣ ਦੇਸ਼ ਬਿਚਰਤੋ ਭਯੋ। ਅਬਚਲ ਨਗਰ ਗੁਰੂ ਥਿਰ ਰਹੇ। ਕਰਨਿ ਪਯਾਨ ਬੈਕੁੰਠੇ ਚਹੇ ॥ ੩੮ ॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਐਨੇ 'ਸ਼ਾਹੁ' ਪ੍ਰਸੰਗ ਬਰਨਨੰ ਨਾਮ ਦੋਸ੍ਰਸਮੋ ਅੰਸੂ ॥ ੧੬ ॥

੧੭. [ਗੁਲ ਖ਼ਾਂ ਪਠਾਣ]।

ਦੋਹਰਾ ॥ ਇਸ ਪ੍ਰਕਾਰ ਸ੍ਰੀ ਸਤਿਗੁਰੂ ਕੇਤਿਕ ਦਿਵਸ ਬਿਤਾਇ। ਦੋਇ ਸਮੈਂ ਮਹਿ ਖਾਲਸਾ ਆਵੈ ਦਰਸ਼ਨ ਪਾਇ ॥ ੧ ॥ ਚੌਪਈ ॥ ਚਹੁੰਦਿਸ਼ਿ ਲਗਹਿ ਦਿਵਾਨ ਬਿਸਾਲਾ। ਗੁਰਬਾਣੀ ਧੁਨਿ ਸੁਨਤਿ ਰਸਾਲਾ। ਬਸਤ੍ਰ ਸ਼ਸਤ੍ਰ ਕੋ ਅੰਗ ਸਜਾਵਹਿਂ। ਸ੍ਰੀ ਗੋਬਿੰਦ ਸਿੰਘ ਬੀਚ ਸੁਹਾਵਹਿਂ ॥੨॥ ਜਿਮ ਜੱਛਨ ਮਹਿ ਥਿਰੇ ਕੁਬੇਰ। ਦੇਤਿ ਕਾਮਨਾ ਸਭਿਨਿ ਬਡੇਰ।ਕਿਧੌਂ ਦੇਵਤਾ ਬ੍ਰਿੰਦਨਿ ਬਿਖੈ। ਰਾਜ ਸਚੀ* ਜੁਤ ਸੁਰਪਤਿ ਪਿਖੈ' ॥ ੩ ॥ ਮੁਨਿਨ ਸਭਾ ਮਹਿਂ ਕੈ ਰਘੁਬੀਰਾ। ਧਰਿ ਕਟ ਖੜਗ ਹਾਥ ਧਨੁ ਤੀਰਾ। ਕੈ ਜਾਦਵ ਪੁੰਜਨਿ ਕੇ ਸਹਤ।ਥਿਰੇ ਸ਼ਯਾਮਘਨ ਸੁੰਦਰ ਮਹਤ॥੪॥ਕ੍ਰਿਪਾ ਕਟਾਛਨਿਤੇ ਅਵਿਲੋਕ। ਕਰਤਿ ਛਿਨਕ ਮਹਿਂ ਦਾਸ ਅਸ਼ੋਕ। ਸ਼ੁਭ ਉਪਦੇਸ਼ ਦੇਤਿ ਸਭਿ ਕਾਹੂੰ। ਜਥਾ ਕਪਲਮੁਨਿ ਨਿਜ ਸਿਖ ਮਾਹੂੰ ॥੫॥ ਬ੍ਰਹਮ ਗਯਾਨ ਕੋ ਕਰਤਿ ਉਚਾਰਨ। ਜਿਮ ਚਤੁਰਾਨਨ ਕੈਵਲ ਕਾਰਨ। ਜਹਿਂ ਕਹਿਂ ਸੇਵਕ ਹੋਤਿ ਸਹਾਈ। ਜਿਮ ਪਦਮਾਪਤਿ ਤੂਰਨ ਧਾਈ ॥੬॥ ਅਨੰਦਾਤਮ ਮਹਿਂ ਨਿਸ਼ਚਾ ਨਿਸਦਿਨ। ਜਥਾ ਅਡੋਲ ਸ਼ੰਭੁ ਕੋ ਦਿਢ ਮਨ। ਕਵਿਤਾ ਕਰਨਿ ਚਹਤਿ ਸਮ ਬਯਾਸਾ। ਰਚੇ ਗ੍ਰੰਥ ਬਰਨੇ ਇਤਿਹਾਸਾ ॥ ੭ ॥ ਧਨੁ ਬਿੰਦ੍ਰਾ

---

[1]ਦਰਸ਼ਨ ਹੋ ਰਹੇ ਹਨ (ਅੱਜ ਕੱਲ੍ਹ) ਜਿਵੇਂ (ਸਾਈਂ ਨੂੰ) ਭਾਵੇਗਾ। (ਅ) ਜਿਵੇਂ (ਤੇਰਾ) ਪ੍ਰੇਮ ਹੋਏਗਾ ਦਰਸ਼ਨ ਹੋ ਰਹਿਣਗੇ। [2]ਇੰਦ੍ਰਾਣੀ ਸਹਿਤ ਰਾਜਾ ਇੰਦ੍ਰ ਦਿੱਸਦੇ ਹਨ [ਸੰਸਃ, ਸ਼ਚੀ=ਇੰਦ੍ਰ ਦੀ ਇਸਤ੍ਰੀ]। *ਪਾਃ—ਰਾਜ ਸਿਰੀ=ਰਾਜਸ਼੍ਰੀ=ਰਾਜ ਲੱਛਮੀ। ਪਰ ਕਵੀ ਜੀ ਨੇ ਇਹ ਪਦ ਇੰਦ੍ਰਾਣੀ ਦੇ ਅਰਥਾਂ ਵਿਚ ਵਰਤਿਆ ਹੈ, ਤੁਲਨਾ ਦੇਖੋ:—'ਰਾਜਸ਼੍ਰੀ ਪੁਰਹੂਤ ਖੁਸ਼ੰਤੀ'। ਦੇਖੋ ਰਾਸ ੧ ਅੰਸੂ ੩੬, ਅੰਕ ੫੦।

ਮਹਿੰ ਪ੍ਰੀਤਿ ਨਿਬਾਹੀ। ਜਿਮ ਅਰਜਨ ਸਗਰੀ ਬਧ ਮਾਂਹੀ। ਦਏ ਕਵਿਨਿ ਕੋ ਦਾਨ ਘਨੇਰੇ। ਮੁਕਤਾ ਹੀਰੇ ਚੀਰ ਅਛੇਰੇ ॥ ੮ ॥ ਬਾਵਨ ਕਵਿ ਸਮੀਪ ਹੀ ਰਹੈਂ। ਪਾਯੋ ਦਰਬ ਜਿਤਿਕ ਚਿਤ ਚਹੈਂ। ਭਾਰਥ ਆਦਿਕ ਗ੍ਰੰਥ ਬਨਾਏ। ਛੰਦ ਬੰਦ ਗੁਨੀਅਨਿ ਮਨ ਭਾਏ॥੯॥ਜਥਾ ਬਿੱਕ੍ਰਮਾਜੀਤ ਦਾਤਾਰਾ। ਦਿਯੋ ਦਾਨ ਤਿਮ ਜਸੁ ਬਿਸਤਾਰਾ। ਸਤਿਗੁਰ ਕੇ ਗੁਨ ਕਵਿਨਿ ਬਖਾਨੇ। ਸ਼ੇਸ਼ ਸ਼ਾਰਦਾ ਲਖਿ ਸੁਕਚਾਨੇ॥੧੦॥ਲੀਲਾ ਕਰੀ ਮਾਨਵੀ ਜੈਸੇ। ਕੁਛਕੁ ਕਰੀ ਥਰਨਨ ਮੈਂ ਤੈਸੇ।ਮਿਸਰੀ ਗਿਰਿ' ਪਪੀਲਕਾ ਪਾਵੈ।ਜਿਤਿਕ ਸਕਤਿ ਸੋ ਬਦਨ ਉਠਾਵੈ ॥੧੧॥ ਇਕ ਦਿਨ ਬੈਠੇ ਸਹਜ ਸੁਭਾਇ। ਚਹੁੰ ਦਿਸ਼ਿ ਬਿਖੈ ਸਿੰਘ ਸਮੁਦਾਇ। ਪੁੱਤ੍ਰ ਪਠਾਨ ਤਬੈ ਚਲਿ ਆਯੋ। ਕਰਿ ਪ੍ਰਨਾਮ ਕੋ ਸੀਸ ਨਿਵਾਯੋ॥੧੨॥ਭਯ ਨਹੀਂ ਜਿਸ ਮੁਖ ਪਰ ਆਈ।ਭਰੀ ਨਹੀਂ ਥਹੁ ਤਨ ਤਰੁਨਾਈ। ਅਦਬ ਸਾਥ ਆਗੇ ਰਹਿ ਖਰਯੋ। ਸ਼੍ਰੀ ਮੁਖ ਤੇ ਕਹਿ ਬੂਝਨਿ ਕਰਯੋ ॥੧੩॥ 'ਕੌਨ ਮਰਦ ਕੋਨੋ ਕਿਮ ਆਵਨ ? ਕੌਨ ਨਾਮ ਹੈ ਕਰਹੁ ਬਤਾਵਨ? ਕੌਨ ਦੇਸ਼ ਕਿਸ ਪੁਰਿ ਘਰ ਤੋਰੇ? ਕੌਨ ਮਨੋਰਥ ਕੋ ਉਰ ਲੋਰੇ॥੧੪॥ਕੌਨ ਨਾਮ ਹੈ ਪਿਤਾ ਪਿਤਾਮਾ? ਕਹੁ ਪ੍ਰਸੰਗ ਕੈਸੇ ਭਜਿ ਧਾਮਾ ?' । ਸੁਨਿ ਪਠਾਨ ਕੇ ਪੁਤ ਉਚਾਰਾ। 'ਹੁਤੋ ਪੈਦ ਖਾਂ ਦਾਦ ਹਮਾਰਾ॥੧੫॥ ਨਾਮ ਪਦਰ ਕੋ ਸੈਯੇਖਾਨਾ। ਗੁਲਖਾਂ ਮੋਰੋ ਨਾਮ ਬਖਾਨਾ। ਮਰਦ ਪਠਾਨ ਆਪ ਪਹਿਚਾਨੋ। ਦੇਸ਼ ਨਗਰ ਘਰ ਦੂਰ ਮਹਾਨੋ ॥ ੧੬ ॥ ਦ੍ਵਾਬੇ ਬੀਚ ਜਲੰਧਰ ਜਾਹਿਰ। ਛੋਟਾ ਮੀਰ ਗ੍ਰਾਮ ਤਿਸ ਠਾਹਰ। ਚਿਰੰਕਾਲ ਚਾਕਰ ਪਤਿਸ਼ਾਹੀ। ਲੈ ਕਰਿ ਦਰਬ ਗੁਜ਼ਰ ਨਿਰਬਾਹੀ ॥ ੧੭ ॥ ਜਨਨੀ ਕਹਿ ਕਰਿ ਮੋਹਿ ਸਿਖਾਯੋ। ਸਭਿ ਰਾਵਰ ਕੋ ਭੇਦ ਬਤਾਯੋ। ਦਿਲ ਜਮਾਲ ਭਾ ਦਰਸ਼ਨ ਕਰਿਬੋ[2]। ਸਰਬ ਗੁਨਾਹਿ ਸ਼ੀਘ੍ਰ ਪਰਿਹਰਿਬੋ ॥ ੧੮ ॥ ਭਯੋ ਪਾਕ ਮੈਂ ਲਹਯੋ ਦਿਦਾਰਾ। ਤੁਮ ਪੀਰਨ ਕੋ ਪੀਰ ਉਦਾਰਾ'। ਸੁਨਿ ਸਤਿਗੁਰੁ ਖਾਨ ਸਨਮਾਨਾ। ਕਹਯੋ ਸਮੀਪ ਬਿਠਾਵਨਿ ਠਾਨਾ॥ ੧੯ ॥ 'ਆਵਨ ਕਰਹੁ ਹਮੇਸ਼ ਇਕਾਈਂ। ਦਰਸ਼ਹੁ ਪਰਚਹੁ ਜਿਮ ਉਰ ਭਾਈ'। ਬੈਠਯੋ ਚਤੁਰ ਘਟੀ ਲਗਿ ਖਾਨ। ਬਹੁਰ ਉਠਯੋ ਧਰਿ ਮਸਤਕ ਪਾਨ ॥ ੨੦ ॥ ਝੁਕਿ ਸਲਾਮ ਕੀਨੀ ਹੁਇ ਖਰੇ। ਗੁਰਨਿ ਬਿਲੋਕਯੋ ਕਰੁਨਾ ਧਰੇ। ਪੰਚ ਅਸ਼ਰਫੀ ਬਖਸ਼ਨ ਕੀਨਿ। ਲੈ ਕਰਿ ਗੁਲਖਾਂ ਹਰਖਯੋ ਪੀਨ ॥ ੨੧॥

---

[1]ਮਿਸ਼ਰੀ ਦਾ ਪਹਾੜ। [2](ਆਪ ਦੇ) ਜਮਾਲ ਦੇ ਦਰਸ਼ਨ ਕਰਨ ਨੂੰ ਦਿਲ ਕੀਤਾ।

ਪੁਨ ਚਲਿ ਗਯੋ ਆਪਨੇ ਥਾਨਾ। ਜਨਨੀ ਸੰਗ ਪ੍ਰਸੰਗ ਬਖਾਨਾ। 'ਮਿਹਰ-ਬਾਨਗੀ ਕਰੀ ਕ੍ਰਿਪਾਲਾ। ਬਖਸ਼ਨ ਆਵਤਿ ਦਰਬ ਬਿਸਾਲਾ ॥ ੨੨॥ ਹੁਕਮ ਕਰਨ ਇਮ ਆਉ ਹਮੇਸ਼ੂ'। ਸੁਨਿ ਮਾਤਾ ਤਿਹ ਹਰਖ ਵਿਸ਼ੇਸ਼ੂ। ਦਿਵਸ ਆਗਲੇ ਪੁਨ ਚਲਿ ਗਯੋ। ਝੁਕਿ ਸਲਾਮ ਕੋ ਠਾਨਤਿ ਭਯੋ॥੨੩॥ ਸਤਿਗੁਰ ਸਾਦਰ ਨਿਕਟਿ ਬਿਠਾਯੋ। ਥਿਰਨ ਘਰੀ ਸ਼੍ਰੀ ਬਦਨ ਅਲਾਯੋ। 'ਚੌਪਰ ਖੇਲ ਲਖਹਿ ਕੈ ਨਾਂਹੀ'। ਸੁਨਿ ਕੈ ਕਹਨ 'ਆਇ ਮਮ ਪਾਹੀ' ॥ ੨੪ ॥ ਕੋਸ਼ ਬਿਖੈ ਤੇ ਕਹਿ ਅਨਵਾਯੋ। ਤਿਸ ਨਿਜ ਮਹਿੰ[2] ਸੋ ਖੇਲ ਬਿਛਾਯੋ। ਛਲ ਕੰਚਨ ਕੇ ਚੂੰਨੀ ਜਰੇ। ਤਿਮ ਹੀ ਨਰਦ ਜਗਮਗਾ ਕਰੇ ॥੨੫॥ ਚਲੇ ਦਾਵ ਛਲ ਕੋ ਛਿਤ ਮੇਲਿ[3]। ਪਰਚੇ ਇਕ ਦੁਇ ਬਾਜੀ ਖੇਲ। ਬਹੁਰ ਬਾਰਤਾ ਗੁਰੂ ਚਲਾਈ। 'ਕਬਿ ਤੇ ਕਰੀ ਚਾਕਰੀ ਪਾਈ ॥ ੨੬ ॥ ਸ਼ਾਹੁ ਨਿਕਟ ਕਬਿ ਕੇ ਤੁਮ ਰਹੇ। ਕਿਤਿਕ ਦਰਬ ਕੋ ਤਹਿੰ ਤੇ ਲਹੇ'। ਸੁਨਿ ਕਰ ਜੋਰਿ ਪਠਾਨ ਬਖਾਨੀ। 'ਚਿਰੰਕਾਲ ਕੀ ਲਗੀ ਮਹਾਨੀ ॥੨੭॥ ਮਮ ਜਨਨੀ ਸਭਿ ਭਨਨੋਂ ਪ੍ਰਸੰਗ। ਸੋ ਮੈਂ ਕਹੌਂ ਆਪਕੇ ਸੰਗ। ਸ਼ਾਹੁ ਸਮੀਪ ਮਿਲਨੋ ਮਮ ਦਾਦਾ। ਕਿਸ ਕਾਰਨ ਤੇ ਗੁਰ ਸੰਗ ਬਾਦਾ ॥ ੨੮ ॥ ਮਰਨੋ ਜੁੱਧ ਮਹਿੰ ਸੋ ਤਤਕਾਲਾ। ਪਿਤਾ ਰਹਨੋ ਧਨ ਲਹਨੋ ਬਿਸਾਲਾ। ਕਰਭਿ ਚਾਕਰੀ ਹਜ਼ਰਤ ਕੇਰੀ। ਸ਼ਾਹੁ ਜਹਾਂ ਪੁਨ ਅਵਿਰੰਗ ਨੇਰੀ ॥ ੨੯ ॥ ਪੂਰਨ ਬਯ ਤੇ ਪਿਤ ਮਰਿ ਗਯੋ। ਮੈਂ ਚਾਕਰ ਪੁਨ ਤਿਮ ਹੀ ਭਯੋ। ਲਗਨੋ ਪ੍ਰਥਮ ਦਰਮਾਹੋਂ ਜੇਤਾ। ਲੇਤੇ ਰਹੇ ਸਦਾ ਹਮ ਤੇਤਾ' ॥ ੩੦ ॥ ਕਿਤਿਕ ਸਮੈਂ ਇਮ ਕਹਤਿ ਬਿਤਾਯੋ। ਉਠਿ ਸਲਾਮ ਹਿਤ ਸੀਸ ਝੁਕਾਯੋ। ਪੰਚ ਰੁਪੱਯੇ ਪ੍ਰਭੂ ਦਿਵਾਏ। ਲੇ ਇਨਾਮ ਗਮਨਨੋਂ ਹਰਖਾਏ ॥ ੩੧॥ ਸਿੰਘਨਿ ਪਰਖਨੋ ਗੁਰ ਕੋ ਖਯਾਲੂ। ਬਾਤ ਬਿਪਰਜੈ ਕਰਤਿ ਬਿਸਾਲੂ। ਹਾਥ ਜੋਰਿ ਤਾਂਬੇ ਅਰਜ਼ ਗੁਜ਼ਾਰੀ। '--ਤੁਰਕ ਲਖਹੁ ਰਿਪੁ--ਤੁਮਹਿ ਉਚਾਰੀ[4] ॥੩੨॥ ਆਇਸੁ ਅਚਲ[5] ਆਪ ਕੀ ਅਹੈ। ਜਥਾ ਬਾਯੁ ਤੇ ਭੂਧਰ ਰਹੈ[6]। ਅਬਿ ਇਹ ਖਾਨ ਆਪ ਸਨਮਾਨਾ। ਨਿਕਟ ਬਿਠਾਰਿ ਸਨੇਹ ਮਹਾਨਾ ॥ ੩੩॥ ਚੌਪਰ ਖੇਲਤਿ ਦੇਤਿ ਇਨਾਮੂ। ਰੁਖ ਕਰਿ ਮਾਨਹੁ ਤਾਂਹਿ ਸਲਾਮੂ। ਸੈਸੈ ਸਭਿ

[1] ਮੈਨੂੰ ਆਉਂਦੀ ਹੈ। [2] ਤਿਸ (ਪਠਾਣ ਤੇ) ਆਪਣੇ ਵਿਚਕਾਰ। [3] ਜ਼ਮੀਨ ਤੇ ਸੁਟਿਆ। [4] ਆਪ ਨੇ ਉਚਾਰਿਆ ਹੈ ਕਿ ਤੁਰਕ ਨੂੰ ਫੇਰੀ ਜਾਣੋ। [5] ਅਟੱਲ। [6] ਜਿਵੇਂ ਵਾਯੂ ਨਾਲ ਪਹਾੜ ਚਲਾਇਮਾਨ ਨਹੀਂ ਹੋ ਸਕਦਾ।

ਸਿੰਘਨ ਕੈ ਹੋਵਾ। ਨਯੋ ਸੁਭਾਵ ਆਪ ਕੋ ਜੋਵਾ' ॥ ੩੪ ॥ ਸ਼੍ਰੀ ਮੁਖ ਹਸੋ ਤਬਹਿ ਗੁਨਖਾਨੀ। ਸਾਦਰ ਸਭਿ ਸਨ ਕੀਨਿ ਬਖਾਨੀ। 'ਸੁਨਹੁ ਖਾਲਸਾ ਕਾਮ ਹਮਾਰਾ। ਪਰਜੋ ਇਸੀ ਕੇ ਹਾਥ ਉਦਾਰਾ ॥ ੩੫ ॥ ਇਸ ਕੋ ਦਦਾ ਸੂਰਮਾ ਬਲੀ। ਗੁਰ ਨਿਜ ਢਿਗ ਰਾਖਜੋ ਬਿਧਿ ਭਲੀ। ਦਈ ਜੰਗ ਕੀ ਅਧਿਕ ਬਡਾਈ॥ਤਿਸ ਹੀ ਪਰ ਸ਼ਮਸ਼ੇਰ ਚਲਾਈ ॥ ੩੬ ॥ ਯਾਂਤੇ ਉਪਜੀ ਮਨ ਹਮ ਕਰੁਨਾ। ਲਰਕਾ ਭਯੋ ਸਨੇਹੈ ਕਰਨਾ[1]'। ਇਮ ਕਹਿ ਸਿੰਘਨ ਕੋ ਸੰਤੋਸ਼ਾ। ਦਾਸਨ ਕੇ ਭਰੋਸ ਬਿਨ ਦੋਸ਼ਾ[2] ॥ ੩੭ ॥ ਲਖੇ ਨ ਜਾਹਿੰ ਚਰਿਤ ਜਿਨ ਰੂਰੇ। ਦੁਖ ਦਾਰਿਦ ਹਰਤਾ ਗੁਰ ਪੂਰੇ। ਨਿਸਾ ਪਰੀ ਕਿਧ ਖਾਨ ਰੁ ਪਾਨਾ। ਸੁਪਤਿ ਜਥਾ ਸੁਖ ਕ੍ਰਿਪਾ ਨਿਧਾਨਾ ॥ ੩੮ ॥ ਬਡੀ ਪ੍ਰਾਤਿ ਤੇ ਸੌਚ ਸ਼ਨਾਨੇ। ਅਨੰਦਾਤਮ ਮਹਿੰ ਲਾਇਸਿ ਧਯਾਨੇ। ਦਿਨਕਰ ਉਦੈ ਭਯੋ ਨਭ ਜਬੈ। ਕਮਲ ਬਿਲੋਚਨ ਬਿਕਸੇ ਤਬੈ ॥ ੩੯ ॥ ਸ਼ਸਤ੍ਰ ਬਸਤ੍ਰ ਕੋ ਅੰਗ ਸਜਾਇ। ਬੈਠਹਿੰ ਬੀਚ ਖਾਲਸੇ ਆਇ। ਸਵਾਜਾਮ ਦਿਨ ਚਢੇ ਅਹਾਰਾ। ਅਚਹਿੰ ਪ੍ਰਭੂ ਗਨ ਸਿੰਘ ਮਝਾਰਾ ॥ ੪੦ ॥ ਢਰੇ ਦੁਪਹਿਰੇ ਕਰਤਿ ਅਰਾਮੂ। ਸੁੱਖਾ ਛਕਹਿੰ ਤ੍ਰਿੱਤੀਏ ਜਾਮੂ। ਸੈਗ ਅਛੀਮ ਖਾਇ ਤਿਸ ਬੇਰ। ਸ਼ੌਚ ਸ਼ਨਾਨ ਕਰਤਿ ਹੈਂ ਫੇਰ ॥ ੪੧ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਸੈਨੇ 'ਪਠਾਨ' ਪ੍ਰਸੈਗ ਬਰਨਨੰ ਨਾਮ ਸਪਤਦਸ਼ਮੋਂ ਅੰਸੂ ॥ ੧੭ ॥

੧੮. [ਗੁਲ ਖਾਂ ਨੇ ਜਮਧਰ ਗੁਰੂ ਜੀ ਨੂੰ ਮਾਰਨੀ]।

ਦੋਹਰਾ ॥ ਪੁਰਿ ਪਾਲੀ[3] ਮਹਿੰ ਬਸਤ ਦੈ ਗੁਰ ਕੇ ਸਿੱਖ ਸੁਜਾਨ। ਦਰਸ਼ਨ ਗੁਰ ਅਭਿਲਾਖਤੇ ਧਾਰਤਿ ਪ੍ਰੇਮ ਮਹਾਨ ॥੧॥ ਚੌਪਈ॥ ਸੋ ਚਲਿ ਕਰਿ ਸ਼੍ਰੀ ਪ੍ਰਭੂ ਢਿਗ ਆਏਦ੍ਵੈ ਜਮਧਰ ਅਕੋਰ ਕਹੁ ਲਯਾਏ। ਕੰਚਨ ਲਿਪਤਿ ਚਾਰੁ ਚਮਕੰਤੀ। ਉੱਤਮ ਲੋਹ ਫੁਲਾਦਿਨਿ ਵੰਤੀ ॥ ੨॥ ਤੀਛਨ ਭੀਛਨ ਕਰੀ ਨਿਰੀਛਨ[4]। ਭਏ ਪ੍ਰਸੰਨ ਕ੍ਰਿਪਾ ਧਰਿ ਈਛਨ[5]। ਪੂਰੀ ਕਾਮਨਾ ਸਿੱਖਨਿ ਕੇਰੀ। ਤਿਨ ਉਪਰ ਕਰਿ ਖੁਸ਼ੀ ਬਡੇਰੀ ॥ ੩॥ ਇਤਨੇ ਮਹਿੰ ਪਠਾਨ ਚਲਿ ਆਯੋ। ਢਿਗ ਹੁਇ ਸਨਮੁਖ ਸੀਸ ਝੁਕਾਯੋ। ਸਾਦਰ ਨਿਕਟ ਬਿਠਾਵਨ ਕੀਨਾ। ਜਮਧਰ ਤਿਸ ਕੇ ਕਰ ਮਹਿੰ ਦੀਨਾ ॥ ੪॥ 'ਗੁਲ ਖਾਂ!

[1](ਧੌਂਦੇ ਦੀ ਕੁਲ ਵਿਚ) ਲੜਕਾ (ਪੈਦਾ) ਹੋਇਆ ਹੈ; ਪਿਆਰ ਕਰਨਾ ਚਾਹੀਦਾ ਹੈ। [2]ਬਿਨ ਦੋਸ਼ (ਭਾਵ ਗੁਰੂ) ਜੀ ਨੇ ਦਾਸਾਂ ਨੂੰ ਭਰੋਸਾ ਦਿਤਾ। [3]ਇਕ ਨਗਰ ਹੈ ਜੋਧ ਪੁਰੋਂ ਅੱਗੇ, ਉਜੈਨ ਤੋਂ ਦੋ ਢਾਈ ਸੌ ਮੀਲ ਉਰੇ, ਨਾਦੇੜ ਤੋਂ ਲਗ ਪਗ ੫੦੦ ਮੀਲ ਉਤਰ ਨੂੰ। [4]ਦੇਖਣਾ ਕੀਤੀ। [5]ਪ੍ਰਸੰਨ ਹੋਏ ਤੇ ਨੇਤ੍ਰਾਂ ਵਿਚ ਕਿਰਪਾ ਧਾਰਨ ਕੀਤੀ।

ਦੇਖਿ ਵਾਰ ਕੈ ਕੁਰੈ[1]ਨਿਜ ਸ਼ੱਤ੍ਰੁ ਕੋ ਪ੍ਰਾਨਨ ਹਰੈਂ। [2]ਲਗੀ ਘਾਵ ਕੋ ਸਨਮੁਖ ਹੋਇ। ਵਾਰ ਕਰਹਿ ਕੈਧੌ ਨਹਿੰ[3] ਸੋਇ[4]" ॥ ੫ ॥ ਸੁਨਿ ਪਠਾਨ ਇਮ ਬਾਕ ਬਖਾਨਾ। 'ਅਸ ਜਮਧਰ ਜੋ ਹੁਇ ਮਮ ਪਾਨਾ। ਬਲ ਤੇ ਕਰੌਂ ਵਾਰ ਇਕ ਐਸੇ। ਉਕਸਨ ਦੋਊ ਨਹੀਂ ਰਿਪੁ ਕੈਸੇ ॥ ੬ ॥ ਉੱਤਮ ਲੋਹਾ ਲਖਿਯਤਿ ਖਰ ਹੈ। ਨਹੀਂ ਧਾਰ ਪਰ ਠਹਿਰਤਿ ਕਰ ਹੈ। ਇਸ ਤੇ ਵਾਰ ਬਹੁਤ ਛੁਟਾ ਕਰੈ। ਲਗੈ ਏਕ ਤੇ ਸ਼ੱਤ੍ਰੁ ਮਰੈ' ॥ ੭ ॥ ਜਮਧਰ ਤਿਮ ਹੀ ਨਿਕਟ ਰਖਾਯੋ। ਹਿਤ ਖੇਲਨ ਚੌਪਰ ਅਨੁਵਾਯੋ। ਲਾਗੀ ਛਲ ਆਪਸ ਮਹਿੰ ਗੋਰਨ। ਇਤੈ ਉਤੈ ਨਰਦਨ ਕੋ ਫੇਰਨਿ ॥੮॥ ਪਰਹਿ ਦਾਵ ਕੋ ਨਰਦ ਉਠਾਵੈ। ਮਾਰਤਿ ਮੁਖ ਤੇ ਬਾਕ ਅਲਾਵੈ। 'ਪਿਤਾ ਪਿਤਾਮਾ ਪਲਟਾ ਲੇਯ ਨ। ਚੂਕ ਜਨਮ ਤਿਸ ਕੇ ਸੁਤ ਗੇਯ ਨ[5]"॥੯॥ਹਾਥ ਸ਼ਸਤ੍ਰ ਸ਼ੱਤ੍ਰੁ ਢਿਗ ਹੋਇ। ਮਾਰਹਿ ਨਹਿੰ ਕਪੁਤ ਹੈ ਸੋਇ'।ਇਮ ਸੁਨਿ ਖਾਨ ਬਿਮਨ[*]ਹ੍ਵੈ ਰਹਜੋ ।—ਮੋਹਿ ਸੁਨਾਇ ਰਿਸਾਵਤਿ[6]—ਲਹਜੋ ॥੧੦॥—ਇਨਹੁ ਪਿਤਾਮੇ ਮੋਰ ਪਿਤਾਮਾ। ਰਣ ਮਹਿੰ ਮਾਰਿ ਪਠਜੋ ਜਮ ਧਾਮਾ। ਸੋ ਸਿਮਰਤਿ ਅਰੁ ਮੋਹਿ ਸੁਨਾਵੈ। ਕਜਾ ਕਾਰਨ ਕੁਛ ਲਖਜੋ ਨ ਜਾਵੈ ॥੧੧॥ ਜਥਾ ਜੋਗ ਭਾਖਹਿੰ ਬਚ ਭਲਾ। ਹੋਇ ਕਪੁਤ ਜੋ ਲਏ ਨ ਬਦਲਾ—। ਇੱਤਜਾਦਿਕ ਬਿਚਾਰ ਬਹੁ ਰਹਜੋ । ਨਹਿੰ ਮਾਰਨ ਕੋ ਨਿਸ਼ਚੈ ਲਹਜੋ ॥੧੨॥ ਇਕ ਦੁਇ ਬਾਜੀ ਖੇਲ ਹਟਾਈ। ਪੁਨ ਚੌਪ੍ਰੇ ਕੋ ਦੀਨਿ ਉਠਾਈ। 'ਹਾਥ ਸ਼ਸਤ ਸ਼ੱਤ੍ਰੁ ਹੁਇ ਪਾਸੀ। ਹੁਇ ਕਪੁਤ ਕਰਿ ਸਕਹਿ ਨ ਨਾਸ਼ੀ ॥੧੩॥ ਜੋ ਕੁਲੀਨ,ਟੌਰਤਿ ਨਹਿੰ ਕਾਲਾ[7]। ਮਾਰ ਲੋਤਿ ਹੈਂ ਕਰਤਿ ਉਤਾਲਾ[8]। ਸੁਨਿ ਪਠਾਨ ਕੈ ਕੋਪ ਘਨੇਰੇ। ਜਥਾ ਸਰਪ ਸੁਪਤੇ ਕਹੁ ਛੇਰੇ ॥੧੪॥ ਜਿਮ ਗਜ ਖੂਨੀ ਤੋਮਰ ਪੂਰੇ। ਕੈਕਰ[9] ਸੋਂ ਜਿਮ ਕੇਹਰਿ ਛੇਰਹਿ। ਤਿਮ ਪਠਾਨ ਲੇ ਦੀਰਘ ਸ੍ਵਾਸਾ। ਸੋਚਤਿ ਰਹਜੋ ਤਊ ਗੁਰ ਪਾਸਾ ॥ ੧੫ ॥ ਜਾਨਾ ਸਮਾ ਜਾਨਿ ਕੋ ਧਾਮੂ। ਉਠਜੋ ਕੋਪ ਦ੍ਰਿਗ ਕੀਨਿ ਸਲਾਮੂ। ਸਮੁਖ ਨ ਦੇਖਿ ਸਕੈ ਮਨ ਫਿਰਜੋ। ਤਬੈ ਇਨਾਮ ਦਿਵਾਵਨਿ ਕਰਜੋ ॥੧੬॥ ਪੰਜ ਰਜਤਪਣ ਲੈ ਚਲਿ ਆਯੋ। ਚਿਤ ਚਿੰਤਾ ਬਜ਼ ਨਦੀ

[1]ਗੁਲ ਖਾਂ ! ਦੇਖਕੇ (ਦੱਸ ਤਾਂ ਸਹੀ ਕਿ) ਕਿੰਨੇ ਵਾਰ (ਇਸ ਨਾਲ) ਕੀਤਿਆਂ..... [2](ਜੇ ਵੈਰੀ ਨੂੰ ਇਸਦਾ) ਜ਼ਖਮ ਲਗ ਜਾਵੇ (ਤਾਂ ਕੀ) ਉਹ ਸਾਹਮਣੇ ਹੋਕੇ (ਉਲਟਵਾਂ) ਵਾਰ ਕਰ ਸਕਦਾ ਹੈ ਕਿ ਨਹੀਂ (ਭਾਵ ਇਸ ਦਾ ਜ਼ਖਮ ਖਾਕੇ ਵਾਰ ਕਰਨ ਦੀ ਤਾਕਤ ਉਸ ਵਿਚ ਰਹੇਗੀ ਕਿ ਮਰ ਹੀ ਜਾਵੇਗਾ ?)। [3]ਉਸ ਨੂੰ ਪੁੱਤ੍ਰ ਨਾ ਜਾਣੀਏ। [4]ਰੁਦਾਸ। [5]ਮੈਨੂੰ ਸੁਣਾ ਕੇ ਗੁੱਸਾ ਚਿੜਾਉਣਾ ਚਾਹੁੰਦੇ ਹਨ। [6]ਉਹ ਸਮਾਂ ਨਹੀਂ ਟਾਲਦੇ। [7]ਰੋੜੇ ਯਾ ਵੱਟੇ ਨਾਲ। *ਪਾ:—ਬਿਸਮ।

ਬਹਾਯੋ। ਬੈਠਨੋ ਜਨਨੀ ਕੋ ਢਿਗ ਜਾਯੋ। ਨਹਿ ਬੋਲਤਿ ਮਨ, ਮਨਹੁੰ ਹਰਾਯੋ ॥ ੧੭ ॥ ਬੂਝਤਿ 'ਹੈ ਸੁਤ ਕਜੋਂ ਅਨਮਨੋਂ। ਕਹਾਂ ਬਿਗਾਰਜੋ ਕਾਰਜ ਘਨੋ। ਨਹੀਂ ਬਦਨ ਪੂਰਬ ਸਮ ਹੇਰੋਂ। ਚਿੰਤਾ ਬਸੀ ਕਹਾਂ ਚਿਤ ਤੇਰੋ' ॥ ੧੮ ॥ ਸੁਨਿ ਮਾਤਾ ਤੇ ਸਰਬ ਬ੍ਰਿਤੰਤ। ਕਰਜੋ ਸੁਨਾਵਨ ਅਪਨਿ ਮਤੰਤ। 'ਹਮ ਪਠਾਨ ਕੋ ਪੁਤ ਗੁਸੈਲੇ[1]। ਸ਼੍ਰੀ ਗੁਰ ਪੂਰਬ ਬਾਤ* ਚਿਤੈਲੇ॥ ॥੧੯॥ ਬੈਨ ਬਾਨ ਤੇ ਬੀਧਨ ਕੀਨਾ। ਛੇਕ ਕਰੈਜੋ ਮਹਿ ਕਰਿ ਦੀਨਾ॥ ਘਾਤ ਕਰਤਿ ਮੈਂ ਸੋਚਤਿ ਰਹਜੋ। ਕਈ ਬਾਰ ਮੋਸੋਂ ਅਸ ਕਹਜੋ' ॥੨੦॥ ਸੁਨਤਿ ਪਠਾਨੀ ਸੁਤ ਕੋ ਬਰਜਯੋ। ਮਾਰਨ ਮਰਨੇ ਤੇ ਚਿਤ ਲਰਜ਼ਾਯੋ[2]। 'ਗੁਰ ਕੋ ਕਹਿਨ ਦੇਹੁ ਜਿਮ ਕਹੈ। ਸਦਾ ਪਾਲਤੇ ਹਮ ਕੋ ਰਹੈ ॥ ੨੧ ॥ ਸੁਨਿਕੈ ਰਿਸਹੁ ਨ, ਮ੍ਰਿਦੁ ਬਚ ਕਹੋ। ਗੁਰ ਸੋਂ ਸੰਧਿ ਸਦਾ ਸੁਖ ਲਹੋ। ਅਲਪ ਬੈਸ ਤੂੰ ਤਰੁਨ ਨ ਭਯੋ। ਚਹੁ ਜੀਵਨ ਅਪਨੋ ਹਿਤ ਲਯੋ ॥੨੨॥ ਜੋ ਸ਼੍ਰੀ ਗੁਰ ਕੋ ਤੀਰ ਬਿਗਾਰੈ। ਸਿੰਘ ਅਨੇਕ ਤੁਰਤ ਹੀ ਮਾਰੈਂ। ਤੁਝ ਕੋ ਦੇਤਿ ਦਰਬ ਹਿਤ ਕਰੈਂ। ਹਸਤ ਹੋਇ,ਕੁਛ ਕੋਪ ਨ ਧਰੈਂ[3]" ॥੨੩॥ ਇੱਤਯਾਦਿਕ ਬਹੁਤੋ ਸਮੁਝਾਯੋ। ਤਊ ਨ ਤਿਸ ਨੇ ਮਨ ਠਹਿਰਾਯੋ। ਚਿਤਵਤਿ ਚਿਤ ਸੁਪਤਜੋ ਪਰਿ ਰਾਤੀ। ਚਿਤ ਮਹਿ ਰੜਕਤਿ ਉਠਤਜੋ ਪ੍ਰਾਤੀ ॥੨੪॥ –ਥੂਕ ਜਨਮ ਭਾਖਜੋ ਬਹ ਬਾਰੀ। ਹੋਤਿ ਕੁਪੂਤ ਸੁਨਾਇ ਉਚਾਰੀ–। ਖਾਨ ਪਾਨ ਕਰਿ ਦਿਵਸ ਗੁਜ਼ਾਰਾ। ਢਰਜੋ ਦੁਪਹਿਰੋ ਸਮੋਂ ਨਿਹਾਰਾ ॥੨੫॥ ਏਕ ਜਾਮ ਦਿਨ ਤੇ ਚਲਿ ਗਯੋ। ਕਰਿ ਸਲਾਮ ਕੋ ਹੇਰਤਿ ਭਯੋ। ਭਾਵੀ ਪ੍ਰੇਰਜੋ ਦਰਸ਼ਨ ਕੀਨ। ਸ਼੍ਰੀ ਪ੍ਰਭੂ ਕਹਿ ਕੈ ਆਦਰ ਦੀਨ ॥ ੨੬ ॥ ਨਿਕਟ ਬਿਠਾਇ ਸਰਾਹਨਿ ਲਾਗੇ। 'ਖਾਨਨਿ ਬੈਸ ਨ ਤਜਿ ਰਨ ਭਾਗੇ। ਲਰਤੇ ਕਰਿ ਹੈਂ ਪ੍ਰਾਨ ਨ ਪਯਾਰੇ। ਕਟੁ ਬਾਕਨ ਕੋ ਨਹੀਂ ਸਹਾਰੇ ॥ ੨੭ ॥ ਕਬਹੁੰ ਸਮਾ ਔਚਕ ਬਨਿ ਜਾਵੈ। ਸ਼ਸਤ੍ਰ[4] ਸਭਾ ਮਹਿ ਰਿਪੁ ਕੋ ਘਾਵੈ'। ਐਸੀ ਬਾਤਨ ਤੇ ਬਿਰਮਾਇਪੁਨ ਚੌਪਰ ਕੋ ਦਈ ਵਿਛਾਇ ॥ ੨੮ ॥ ਖੇਲਤਿ ਬਾਜੀ ਨਰਦ ਪ੍ਰਹਾਰੈਂ।ਕਟੁ ਬਾਕਨ ਤੇ ਤਰਕ ਉਚਾਰੈਂ। 'ਪਿਤਾ ਪਤਾਮੇ ਲੇਇ ਨ ਬਦਲਾ। ਥੂਕ ਜਨਮ ਤਿਹ ਕਾਯਰ ਦਿੱਲਾ॥੨੯॥ਡਰਹਿ ਮਰਣ ਤੇ ਲਾਨਤਿ ਥੀਂਦੀ। ਕਜੋਂ ਜਨਮਜੋ ਜਨਨੀ ਤੇ ਗੀਦੀ। ਨਹੀਂ ਸੂਰਮੇ ਕੋ ਸੁਤਿ ਸੋਈ। ਦਿਲ

[1]ਗੁੱਸੇ ਵਾਲੇ। [2]ਕੰਬਿਆ। [3]ਭਾਵ ਹਸਦੇ ਹੋਣਗੇ ਗੁੱਸੇ ਨਾਲ ਨਹੀਂ ਕਹਿੰਦੇ ਹੋਣੇ। [4]ਸ਼ਸਤ੍ਰ ਨਾਲ। *ਪਾ:–ਬੈਰ।

ਗੀਦੀ ਤੇ ਪਰਖਨਿ ਹੋਈ ॥੩੦॥ ਕਰਹਿ ਪ੍ਰਾਨ ਪ੍ਰਿਯ ਮਾਰਨ ਮਰੈ। ਥੂਕ ਜਨਮ ਕਜੋਂ ਆਯੁਧ ਧਰੈ'।ਇਮ ਛੋਰਤਿ ਬਹੁ ਜਿਮ ਗਜ ਖੂਨੀ। ਜਾਗਤਿ ਰਿਸ ਮਨ ਦੂਨ ਚਉਨੀ'॥੩੧॥ ਦੋ ਘਟਕਾ ਜਬਿਹੂੰ ਦਿਨ ਰਹਜੋ। ਚੌਪਰ ਭਜਜੋ ਥਿਰਨ ਕੋ ਚਹਜੋ।ਗੁਲਖਾਂਸੁਨਿ ਸੁਨਿ ਧੀਰਜਛੋਰੈ। ਭਕਹਿ ਮਾਰਿਬੇ ਗੁਰ ਕੀ ਓਰੈ॥੩੨॥ਜਕ ਭਕੈ ਕਰਿ ਤਿਨ ਖੜਗ ਸੰਭਾਰਜੋ*। ਮਾਰਨ ਕੋ ਮਨ ਬਨੋਂ ਬਿਚਾਰਜੋ। ਹੇਰਿ ਸਿੰਘ ਗਨ ਇਤ ਉਤ ਤਾਕੈ।–ਹਤੋਂ ਆਜ ਜਬਿ ਹੋਇ ਇਕਾਂਕੈ–॥੩੩॥ਪਠਿ ਸੋਦਰ ਅਰਦਾਸਉਚਾਰੀ।ਸਭਿਨਿ ਗੁਰੂ ਕੋ ਬੰਦਨ ਧਾਰੀ।ਰੁਖ ਲਖਿ ਕੈ ਨਿਜ ਨਿਜ ਥਲ ਗਏ। ਉਠਤਿ ਪਠਾਨ ਬਿਠਾਵਤਿ ਭਏ॥ ੩੪॥ ਥਿਰੇ ਪ੍ਰਯੰਕ ਉਪਰੇ ਫੇਰ। ਇਕ ਜਮਧਰ ਲੀਨੀ ਕਰ ਤੇਰ।'ਗੁਲ ਖਾਂ'ਨਿਕਟ ਹੋਇ ਇਸ ਦੇਖਿ। ਪਰਖਹੁ ਕੀਮਤਿ ਇਸਹਿ ਵਿਸ਼ੇਖ' ॥ ੩੫ ॥ ਕਰਿ ਕੈ ਨਗਨ ਦਈ ਤਿਸ ਹਾਥ। ਪੁਨ ਪ੍ਰੇਰਨ ਲਾਗੇ ਕਹਿ ਨਾਥ। 'ਪਿਸਰ ਪਦਰ ਕੋ ਬਦਲਾ ਲੇਵੈ। ਹੱਕ ਉਤਾਰ ਆਪਨੋ ਦੇਵੈ ॥੩੬॥ਵੈਰੀ ਮਿਲਹਿ ਇਕਾਂਤ ਸਥਾਨੀ। ਆਪ ਹੋਹਿ ਤਬਿ ਆਯੁਧ ਪਾਨੀ। ਮਾਰਹਿ ਨਹੀਂ ਥੂਕ ਮੁਖ ਵਾਂਕੇ। ਜੀਵਨ ਪਰ ਲਾਨਤ ਬਹ ਤਾਂਕੇ' ॥੩੭॥ ਇਮ ਕਹਿ ਲੀਨੋ ਮੂੰਦ ਬਿਲੋਚਨ। ਅਮਲ ਅਫੀਮ ਆਇ ਜਿਮ ਝੋਕਨ। ਗੁਲਖਾਂ ਸਮੈਂ ਬਿਚਾਰਜੋ ਮਾਰਨ। ਤਮ ਥਿਥਰਜੋ ਹੁਇ ਦੀਪਕ ਜਾਰਨ[3] ॥ ੩੮ ॥–ਦ੍ਰਿਗ ਮੂੰਦੇ ਅਬਿ ਦੇਖਤਿ ਨਾਂਹੀ। ਥਿਰੇ ਸਿੰਘ ਕੋ ਨਾਂਹਿਨ ਪਾਹੀ–।ਜਮਧਰ ਨੈਗੀ ਤੀਖਨ ਹਾਥ। ਇਤ ਉਤ ਅਵਲੋਕਤਿ ਛਰ ਸਾਥ ॥ ੩੯ ॥ ਇਤਨੋ ਮਹਿੰ ਦ੍ਰਿਗ ਪੰਕਜ ਖੋਲੇ। ਸਮੁਖ ਪਠਾਨ ਨਿਕਟ ਕਰਿ ਬੋਲੇ।'ਸਮਾ ਸ਼ੱਤ੍ਰੁ ਹਤਿਬੋ ਕਹੁ ਪਾਵੈ।ਚੂਕ ਜਾਇ ਫਿਰ ਹਾਥ ਨ ਆਵੈ ॥ ੪੦ ॥ ਰਹੈ ਬਿਸੁਰੰਤਿ ਗੀਦੀ ਹੋਇ। ਥੂਕ ਜਨਮ ਲਾਨਤ ਲੇ ਸੋਇ'। ਬਾਰ ਬਾਰ ਇਮ ਕਹਜੋ ਗੁਸਾਈਂ। ਬਾਰਿ ਬਾਰਿ ਦ੍ਰਿਗ ਮੂੰਦਤ ਜਾਈਂ ॥ ੪੧ ॥ ਬਾਰ ਬਾਰ ਗੁਲ ਖਾਂ ਕੋ ਪ੍ਰੇਰਾ। ਸਭਿ ਬਿਧਿ ਦਾਵ ਬਨਜੋਂ ਤਿਸ ਹੇਰਾ। ਜਮਧਰ ਨਗਨ ਹਾਥ ਮਹਿੰ ਧਰੀ। ਪ੍ਰਭੁ ਕੋ ਤਾਕਿ ਪ੍ਰਹਾਰਨ ਕਰੀ॥੪੨॥ਸਮੁਖ ਰਿਦੈ ਕੋ ਜਬੈ ਚਲਾਈ। ਗਈ ਨਿਫਲ ਨਹਿੰ ਪ੍ਰਵਿਜ਼ੀ ਜਾਈ। ਤ੍ਰਾਸਤਿ ਹਾਥ ਕੰਪ ਕਰਿ ਗਯੋ। ਤਨ ਕੋ ਤਨਕ ਘਾਵ ਨਹਿ ਭਯੋ॥੪੩॥ ਪੁਨ ਏਕਲ ਹੀ ਪ੍ਰਭੁ ਕੋ ਹੇਰਿ। ਜਮਧਰ ਮਾਰੀ ਦੂਸਰ ਬੇਰ।

[1](ਪਠਾਨ ਬੱਚੇ ਦੇ) ਮਨ ਵਿਚ ਦੂਣਾ ਚੌਣਾ ਗੁੱਸਾ ਜਾਗਦਾ ਹੈ। [2]ਟੁਕ ਰੁਕਕੇ। [3]ਦੀਵੇ ਬਲਣ ਦਾ ਸਮਾਂ।

*ਪਾ:–ਪ੍ਰਹਾਰਜੋ।

ਭੁਜ ਕੋ ਤਰੈ ਗਯੋ ਸੋ ਵਾਰ। ਲਗੀ ਨ ਤਨ ਕੋ ਥਿਰੈ ਜੁਝਾਰ ॥੪੪॥ ਪੁਨ ਧਰਿ ਧੀਰ ਤੀਸਰੋ ਮਾਰਾ। ਲਾਗ ਉਦਰ ਮਹਿੰ ਕੋਤਿਕ ਫਾਰਾ। ਲਗੋ ਘਾਵ ਤੇ ਕੋਪ ਬਿਸਾਲੇ। ਜਮਧਰ ਦੂਜੀ ਧਰੀ ਸੰਭਾਲੇ॥੪੫॥ ਤਤਛਿਨ ਸ਼੍ਰੀ ਪ੍ਰਭੁ ਵਾਰ ਪ੍ਰਹਾਰਨੋ। ਉਦਰ ਪਠਾਨ ਸ਼ੱਤ੍ਰ ਕੋ ਫਾਰਨੋ। ਊਚੀ ਧੁਨਿ ਭਾਖਨੋ ਤਿਸ ਬੇਰੇ। 'ਹੈ ਕੋ ਸਿੰਘ ਹਮਾਰੇ ਨੇਰੇ?' ॥੪੬॥ ਸੁਨਤਿ ਸ਼ਬਦ ਕੋ ਤਤਛਿਨ ਆਏ। ਨਾਂਗੇ ਖੜਗ ਗਹੇ ਕਰ ਧਾਏ। ਪਿਖਿ ਲੱਖਾ ਸਿੰਘ ਪਰਨੋ ਪਠਾਨ। ਬਲ ਤੇ ਹਨੀ ਕ੍ਰਿਪਾਨ ਮਹਾਨ ॥ ੪੭ ॥ ਕਾਟਿ ਗ੍ਰੀਵ ਤੇ ਸੀਸ ਉਤਾਰਾ। ਪਰਨੋ ਰੌਰ ਸੁਨਿ ਇਤ ਉਤ ਭਾਰਾ। ਪ੍ਰਭੁ ਜੀ ਕਹਨੋ 'ਪ੍ਰਥਮ ਹੀ ਮਰਨੋ। ਕਾਹੇ ਖੜਗ ਪ੍ਰਹਾਰਨਿ ਕਰਨੋ' ॥ ੪੮ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਅੰਨੇ 'ਘਾਵ' ਪ੍ਰਸੰਗ ਬਰਨਨੰ ਨਾਮ ਅਸ਼ਟਦਸਮੋ ਅੰਸੂ ॥ ੧੮ ॥

੧੯. [ਜ਼ਖਮ ਸੀਉਣੇ]।

ਦੋਹਰਾ ॥ ਪ੍ਰਥਮ ਤੁਰਕ ਕੀ ਛਾਂਵ ਕੋ ਛੁਵਨ ਦੇਤਿ ਨਹਿੰ ਨੇਰ। ਕਾਰਨ ਕਰਿਬੇ ਹੇਤੁ ਅਸ ਆਦਰ ਕਰਤਿਬਡੇਰ॥੧॥ਚੌਪਈ॥ਕੌਤਕ ਰਚਨੋ ਸਕਹਿ ਕੋ ਜਾਨ। ਜਮਧਰ ਖਾਈ ਪਾਨ ਪਠਾਨ। ਗੁਲਖਾਂ ਪਰਨੋ ਨਿਹਾਰੈਂ ਤਿਸੇ। ਪ੍ਰਭੁ ਕੋ ਘਾਵ ਲਖਨੋ ਨਹਿੰ ਕਿਸੇ ॥ ੨॥ ਜਬਿ ਸੰਤੋਖ ਸਿੰਘ ਢਿਗ ਗਯੋ। ਰੁਧਰ ਪ੍ਰਵਾਹ ਬਿਲੋਕਤਿ ਭਯੋ। ਬਾਗਾ[1] ਸਗਰੋ ਲਾਲ ਸੁ ਬਰਨ। ਹੇਰਨੋ ਆਸਤਰਣ[2] ਭੀ ਅਰੁਣ ॥੩॥ 'ਮਹਾਂਰਾਜ ! ਨਿਜ ਲਖਹੁ ਸਰੀਰ। ਨਿਕਸਤਿ ਰੁਧਰ ਭੀਜਗੋ ਚੀਰ। ਧੀਰਜ ਧਾਰਿ ਰਹੋ ਬਰ ਬੀਰ। ਲਗਨੋ ਘਾਵ ਨਹਿੰ ਮਾਨਤਿ ਪੀਰ' ॥ ੪ ॥ ਸੁਨਿ ਪਿਖਿ ਸਰਬ ਖਾਲਸਾ ਆਯੋ। ਘਾਵ ਬਸਤ੍ਰ ਟਾਰਤਿ ਦਰਸਾਯੋ। 'ਪ੍ਰਭੁ ਜੀ! ਜਮਧਰ ਘਾਵ ਘਨੇਰਾ।ਲਗਨੋ ਆਪ ਕੋ ਹਮ ਅਬਿ ਹੇਰਾ ॥ ੫॥ ਕਿਸ ਬਿਧਿ ਕੋ ਬਿਸਤਾਰਨੋ ਖੇਲ। ਰੋਜ ਤੁਰਕ ਸੋਂ ਰਾਖਨੋ ਮੇਲ। ਰਹਨੋ ਹਜ਼ੂਰ ਸਿੰਘ ਨਹਿੰ ਕੋਈ। ਤਉ ਤੁਰਕ ਢਿਗ ਰਾਖਾ ਸੋਈ ॥੬॥ ਆਪ ਕਰਹੁ ਉਪਦੇਸ਼ ਪ੍ਰਕਾਸ਼ਾ।–ਕੀਜਹਿ ਨਹੀਂ ਤੁਰਕ ਭਰਵਾਸਾ–। ਇਹ ਰਾਵਰ ਨੇ ਕਸਾ ਕਰਿ ਲਯੋ। ਕਾਰੀ ਘਾਵ ਖਾਨ ਤੇ ਖਯੋ' ॥੭॥ ਸਿੰਘ ਸੰਤੋਖ ਧੰਘ ਤੇ ਆਦਿ।ਹੇਰਿ ਹੇਰਿ ਸਭਿ ਲਹੇ ਬਿਖਾਦ। ਧੀਰ ਦੇਨਿ ਕੋ ਗੁਰੂ ਉਚਾਰਾ। 'ਭਯੋ ਅਕਾਲ ਪੁਰਖ ਰਖਵਾਰੀ ॥ ੮ ॥ ਕੈਰਹੁ ਨ ਚਿੰਤਾ ਚਿਤ ਮਹਿੰ ਕਾਈ।ਘਾਵ ਅਲਪ ਅਸਿਕੋਤ ਸਹਾਈ।ਖਾਨ ਘੋਰ ਕਰਿ ਜਮਧਰ ਮਾਰੀ। ਬਹੁਤ ਸਮੈਂ ਕੋ ਦੈਸ਼ ਚਿਤਾਰੀ ॥ ੯ ॥ ਖਸ਼-

[1]ਮੁਸ਼ਾਕਾ। [2]ਵਿਛਾਈ।

ਟਮ ਗੁਰੂ ਮਹਾਂ ਬਲਿ ਧਾਮਾ। ਹਤਨੋ ਜੁੱਧ ਮਹਿ ਜਾਂਹਿ ਪਿਤਾਮਾ। ਸੁਨਤਿ ਰਹਨੋ ਪੂਰਬ ਕੀ ਬਾਤ।ਅਬਿ ਲਖਿ ਘਾਤ[1]ਚਹਨੋ ਮਮ ਘਾਤ[2]* ॥੧੦॥ ਭਯੋ ਅਕਾਲ ਪੁਰਖ ਰਖਵਾਰੇ। ਤਨਕ ਘਾਵ ਭਾ ਜਮਧਰ ਮਾਰੇ। ਦੂਜੀ ਜਮਧਰ ਹਮਹੁੰ ਪੁਹਾਰੀ। ਜਾਨਿ ਨ ਦੀਨਿ ਲੀਨ ਅਰਿ ਮਾਰੀ[3] ॥੧੧॥ ਸੁਨਿ ਸਿੰਘਨਿ ਤਤਛਿਨ ਜਲ ਲਯਾਏ। ਕਰਨੋ ਪਖਾਰਨ ਸ਼ੋਣਤ ਜਾਏ[4]। ਸੂਚੀ ਲਈ ਲੋਹਿ ਬਰ ਜੋਵਾ[5]। ਰੋਸ਼ਮ ਤਾਗਾ ਬੇਦ[6] ਪਰੋਵਾ ॥ ੧੨ ॥ ਸਨੇ ਮਨੇ ਸੀਵਨ ਕਰਿ ਸਾਰਾ। ਪਾਟੀ ਬੰਧਿ ਕੀਨਿ ਦਿਢ ਭਾਰਾ। ਆਛੀ ਰੀਤਿ ਪਲੰਘ ਪਰ ਆਏ। ਰੁਚਿ ਅਨੁਸਾਰ ਅਹਾਰਨਿ ਖਾਏ ॥ ੧੩ ॥

[1]ਦਾਉ ਤੱਕ ਕੇ। [2]ਮਾਰਨਾ। [3]ਲਹੂ ਜਾਂਦਾ। [4]ਟੁੱਟੀ ਲਈ ਜੋ ਚੰਗੇ ਲੋਹੇ ਦੀ ਹੈਸੀ। [5]ਵੱਟ ਕੇ। ਵੱਟ ਚਾੜ੍ਹਕੇ। *ਠੀਕ ਹੈ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਦੇ ਮੁਤਅੱਲਿਕ ਅਸਲ ਭੇਤ ਹੀ ਪ੍ਰਕਾਸ਼ ਨਹੀਂ ਪਾਇਆ। ਮਹਿਮਾ ਪ੍ਰਕਾਸ਼ਾਂ ਤੇ ਗੁਰ ਬਿਲਾਸ, ਸੋ ਸਾਖੀ ਤੇ ਸੂਰਜ ਪ੍ਰਕਾਸ਼ ਆਦਿਕਾਂ ਨੇ ਜੋ ਇਹ ਗਲ ਲਿਖੀ ਹੈ ਕਿ ਗੁਰੂ ਜੀ ਆਪ ਗੁਲ ਖਾਂ ਨੂੰ ਅਪਣੇ ਕਤਲ ਵਾਸਤੇ ਤਾਅਨੇ ਮਾਰ ਮਾਰ ਕੇ ਉਕਸਾਉਂਦੇ ਰਹੇ, ਤੁਛ ਮੁੱਲ ਵਾਲੀ ਨਹੀਂ। ਇਸ ਦਾ ਖੰਡਨ ਤਾਂ ਉਨ੍ਹਾਂ ਦੇ ਅਪਣੇ ਦਿੱਤੇ ਹਾਲ ਤੋਂ ਹੀ ਹੋ ਜਾਂਦਾ ਹੈ। ਜੇ ਗੁਰੂ ਜੀ ਨੇ ਪਠਾਣ ਬੱਚੇ ਨੂੰ ਅਪਣੇ ਕਤਲ ਲਈ ਆਪ ਉਕਸਾਇਆ ਤਾਂ ਫੇਰ ਜਦ ਉਸ ਦੀ ਕਟਾਰ ਦਾ ਵਾਰ ਚਲ ਗਿਆ ਤਾਂ ਗੁਰੂ ਜੀ ਨੇ ਉੱਠਕੇ ਉਸ ਨੂੰ ਕਟਾਰ ਨਾਲ ਪਾਰ ਬੁਲਾਇਆ; ਇਸ ਦਾ ਕੀ ਅਰਥ ਹੈ ? ਉਸ ਨੇ ਤਾਂ ਆਪਦਾ ਮਨਸ਼ਾ ਪੂਰਾ ਕੀਤਾ ਸੀ, ਉਸ ਨੂੰ ਇਨਾਮ ਦੇਣਾ ਚਾਹੀਦਾ ਸੀ, ਨਾਂ ਕਿ ਮਾਰ ਦੇਣਾ। ਮਾਰ ਦੇਣਾ ਤਾਂ ਓਸੇ ਵੇਲੇ ਹੋ ਸਕਦਾ ਹੈ ਜਦ ਕਿ ਅਚਾਨਕ ਕੋਈ ਵਾਰ ਕਰੇ ਤਾਂ ਟੁਰਮੇ ਦਾ ਦੱਬ ਸ਼ਸਤ੍ਰ ਤੇ ਉਠਦਾ ਤੇ ਮਾਰਨ ਵਾਲੇ ਤੇ ਵਾਰ ਕਰਦਾ ਹੈ। ਦੂਜਾ ਖਿਆਲ, ਇਹ ਕਿ ਗੁਰੂ ਜੀ ਪੈਂਦੇ ਖਾਂ ਦੇ ਕਤਲ ਦਾ ਬਦਲਾ ਦੇਣਾ ਚਾਹੁੰਦੇ ਸਨ, ਥੀ ਆਪੇ ਖੰਡਨ ਹੋ ਜਾਂਦਾ ਹੈ। ਪੈਂਦੇ ਖਾਂ ਮੈਦਾਨ ਜੰਗ ਵਿਚ ਸ਼੍ਰੀ ਗੁਰੂ ਹਰਿ ਗੋਬਿੰਦ ਜੀ ਨੂੰ ਮਾਰਨ ਆਇਆ ਖੁੱਲ੍ਹੇ ਜੰਗ ਵਿਚ ਉਨ੍ਹਾਂ ਦੇ ਹੱਥੋਂ ਮਾਰਿਆ ਗਿਆ ਸੀ। ਬਦਲਾ ਕਾਹਦਾ ? ਮੈਦਾਨ ਜੰਗ ਵਿਚ ਮਰਿਆਂ ਦਾ ਬਦਲਾ ਦੇਣਾ ਹੋਵੇ ਤਾਂ ਇਕ ਇਸ ਪਠਾਣ ਦੇ ਪਿਉ ਯਾਂ ਦਾਦੇ ਦੇ ਬਦਲੇ ਦੇਣ ਤੇ ਗੱਲ ਕਿਉਂ ਮੁੱਕੇ; ਜਿੰਨੇ ਆਦਮੀ ਗੁਰੂ ਜੀ ਦੇ ਤੀਰ ਤਲਵਾਰ ਨਾਲ ਮਰੇ ਸਭ ਦੇ ਬਦਲੇ ਦਿੱਤੇ ਜਾਣੇ ਚਾਹੀਏ। ਅਸਲਨ ਨਾਹਰ ਖਾਂ ਨੂੰ ਚਮਕੌਰ ਤੀਰ ਨਾਲ ਪਰੋਣ ਦਾ ਬਦਲਾ ਦੇਣ ਲਈ ਮਲੇਰੀਏ ਪਠਾਣਾਂ ਨੂੰ ਕਿਉਂ ਨਾਂ ਪੂਰਿਆ ? ਭਲਾ ਜੇ ਚਾਹੁਣ ਵੀ ਤਾਂ ਥੀ ਰਾਲ ਨਹੀਂ ਚੁਕਦੀ। ਜਦੋਂ ਪਠਾਣ ਨੇ ਵਾਰ ਕਰ ਲਿਆ ਤਾਂ ਬਦਲਾ ਚੁਕ ਗਿਆ, ਹਿਸਾਬ ਮੁੱਕ ਗਿਆ। ਦਸਮੇਸ਼ ਜੀ ਜੇ ਬਦਲਾ ਦੇਣਾ ਚਾਹੁੰਦੇ ਸਨ ਤਾਂ ਦਿੱਤਾ ਜਾ ਚੁਕਾ ਸੀ, ਹੁਣ ਉਸ ਨੂੰ ਫੇਰ ਕਿਉਂ ਕਤਲ ਕਰਨ ? ਜਦੋਂ ਫੇਰ ਆਪ ਉਸ ਨੂੰ ਮਾਰਿਆ ਤਾਂ ਪਿਛਲਾ ਬਦਲਾ ਮੁਕਦੇ ਸਾਰ ਨਵਾਂ ਸਿਰ ਚਾੜ੍ਹ ਲਿਆ। ਇਸ ਪੜਤਾਲ ਨਾਲ ਬਦਲੇ ਦੇਣ ਦਾ ਖਿਆਲ ਸਾਰਾ ਢਹਿ ਢੇਰੀ ਹੋ ਗਿਆ ਤੇ ਨਾਲ ਹੀ ਆਪ

[ਬਾਕੀ ਪੜ੍ਹ ਵੇਖੋ ਅਗਲੇ ਵਰ੍ਹੇ ਪੰਨੇ ਉਤੇ]

ਉਸਨੂੰ ਉਕਸਾਉਣ ਦਾ ਖਿਆਲ ਰੱਦੀ ਸਾਬਤ ਹੋ ਗਿਆ।

ਮਹਿਮਾ ਪ੍ਰਕਾਸ਼ ਵਾਰਤਕ ਨੇ ਇਕ ਬਾਵੇਂ ਤਾਂ ਇਹੋ ਦੂਸਰੇ ਮਹਿਮਾ ਪ੍ਰਕਾਸ਼ ਵਰਗਾ ਹਾਲ ਹੀ ਦਿੱਤਾ ਹੈ; ਪਰ ਦੂਜੀ ਬਾਵੇਂ ਇਕ ਵੀਹ ਪੱਚੀ ਵਰ੍ਹੇ ਦੇ ਪਠਾਣ ਦਾ ਕਈ ਦਿਨ ਆਉਣਾ ਤੇ ਘਾਤ ਪਾਕੇ ਵਾਰ ਕਰਨਾ ਦਿੱਤਾ ਹੈ। ਏਥੇ ਕੋਈ ਜ਼ਿਕਰ ਬਦਲੇ ਦਾ ਯਾ ਗੁਰੂ ਜੀ ਦੇ ਉਸਨੂੰ ਉਕਸਾਉਣ ਦਾ ਨਹੀਂ ਦਿੱਤਾ। ਇਨ੍ਹਾਂ ਸਭਨਾਂ ਤੋਂ ਪੁਰਾਣਾ ਗ੍ਰੰਥ ਗੁਰ ਸ਼ੋਭਾ ਹੈ, ਜਿਸ ਦਾ ਕਰਤਾ ਗੁਰੂ ਜੀ ਦਾ ਦਰਬਾਰੀ ਕਵੀ ਭੀ ਰਿਹਾ ਹੈਸੀ। ਉਸ ਦਾ ਗ੍ਰੰਥ ੧੭੯੮ ਤੋਂ ਮਗਰੋਂ ਦਾ ਨਹੀਂ। ਉਸ ਨੇ ਉਪਰਲੀਆਂ ਗਲਾਂ ਕੋਈ ਨਹੀਂ ਦਿੱਤੀਆਂ, ਕੇਵਲ ਐਉਂ ਦਸਿਆ ਹੈ:—

"ਸੁਨੀ ਸਾਖ ਐਸੇ ਪਠਾਨ ਏਕ ਆਯੋ। ਕਛੂ ਘਾਤ ਕੈ ਕੈ ਪ੍ਰਭੂ ਪਾਸ ਧਾਯੋ। ਘਰੀ ਦੋਇ ਕੈ ਤੀਨ ਕੈ ਬੈਨ ਮੀਠੇ। ਨਹੀਂ ਘਾਤ ਲਾਗੀ ਘਨੇ ਲੋਗ ਡੀਠੇ ॥ ੮ ॥੨੨੭॥ ਬਿਦਾ ਹੋਇਕੈ ਧਾਮ ਕੋ ਬੇਗ ਧਾਯੋ। ਗਏ ਦਿਵਸ ਦੋ ਤੀਨ ਸੋ ਫੇਰ ਆਯੋ। ਘਰੀ ਤੀਨ ਕੈ ਚਾਰ ਕੈ ਬੈਠ ਐਸੇ। ਨਹੀਂ ਘਾਤ ਲਾਗੀ ਚਲਾ ਅੰਤ ਤੈਸੇ ॥ ੯ ॥ ੨੨੮ ॥ ਇਸੀ ਭਾਂਤਿ ਸੋ ਦਜੇਸ ਕੇਤਾਨ ਆਯੋ। ਨਹੀਂ ਘਾਤ ਲਾਗੀ ਨਹੀਂ ਦਾਵ ਪਾਯੋ। ਘਨੀ ਬਾਰ ਆਯਾ ਲੀਓ ਭੇਦ ਸਾਰਾ। ਸਮਾ ਸ਼ੁਭਾਸ਼ ਕਾ ਕਾਮ ਕੋ ਹੋਂ ਬਿਚਾਰਾ ॥ ੧੦ ॥ ੨੨੯ ॥ ਦਿਨੰ ਏਕ ਸਸਾਮੰ ਸਮੇਂ ਦੁਸ਼ਟ ਆਯੋ। ਸੁਨੀ ਸਾਹਿਬੰ ਅੰਤ੍ਰ ਤਾਂਕੋ ਬੁਲਾਯੋ। ਢਿਗੰ ਜਾਇ ਬੈਠਾ ਕਿ ਪਰਸਾਦਿ ਦੀਨਾ। ਗਹੀ ਮੁਸਟਿ ਲੈ-ਦੁਸ਼ਟਿ ਮੁਖ ਮਾਂਹਿ ਦੀਨਾ ॥ ੧੧ ॥ ੨੩੦ ॥ ਨਹੀਂ ਸਿੰਘ ਕੋਈ ਤਹਾਂ ਪਾਸ ਔਰੇ। ਰਹੇ ਏਕ ਹੀ ਊਂਘ ਸੋਈ ਗਯੋ ਰੇ। ਇਤੇ ਮੈਂ ਪ੍ਰਭੂ ਆਪ ਬਿਸਰਾਮ ਲੀਨਾ। ਗਹੀ ਦੁਸਟਿ ਜਮਧਾਰ ਉਰ ਵਾਰ ਕੀਨਾ ॥ ੧੨ ॥ ੨੩੧ ॥ ਕੀਯੋ ਵਾਰ ਐਸਾ ਕਿ ਦੂਜਾ ਲਗਾਯੋ। ਲਗੇ ਔਰ ਕੇ ਆਪਨਾ ਵਾਰ ਲਾਯੋ। ਕੀਯੋ ਵਾਰ ਏਕੋ ਨਹੀਂ ਔਰ ਕੀਨਾ। ਲੀਆ ਮਾਰਕੈ ਦੁਸ਼ਟ ਜਾਨੇ ਨ ਦੀਨਾ ॥ ੧੩ ॥ ੨੩੨ ॥

ਇਸ ਤੋਂ ਨਿਰਸੰਸੇ ਪਤਾ ਲੱਗਾ ਕਿ ਸਾਡੇ ਪਾਸ ਸਭ ਤੋਂ ਸਾਡਾ ਪੁਰਾਣਾ ਲੇਖਕ ਦੱਸਦਾ ਹੈ ਕਿ ਇਹ ਪਠਾਣ ਘਾਤ ਲਈ ਹੀ ਆਇਆ ਤੇ ਰੋਜ਼ ਏਸੇ ਮਤਲਬ ਲਈ ਹੀ ਆਉਂਦਾ ਰਿਹਾ ਹੈ ਤੇ ਜਿਸ ਦਿਨ ਦਾਉ ਲੱਗਾ ਵਾਰ ਕਰ ਦਿੱਤਾ। ਪਠਾਣ ਨੂੰ ਉਕਸਾਉਣ ਤੇ ਬਦਲੇ ਦੇਣ ਆਦਿ ਦਾ ਕੋਈ ਜ਼ਿਕਰ ਇਸ ਵਿਚ ਨਹੀਂ ਹੈ।

ਹੁਣ ਬਾਹਰ ਦੇ ਲੇਖਕਾਂ ਨੂੰ ਲਓ। ਸੈਰੁਲ ਮੁਤਾਖਰੀਨ ਨੇ ਤਾਂ ਗੁਰੂ ਜੀ ਦਾ ਪ੍ਰਲੋਕ ਗਮਨ ਗ਼ਲਤ ਨਾਲ ਲਿਖਿਆ ਹੈ ਤੇ ਕਈ ਅੰਗ੍ਰੇਜ਼ ਇਤਿਹਾਸਕਾਰਾਂ ਨੇ ਏਸੇ ਦੀ ਨਕਲ ਕੀਤੀ ਹੈ। ਅਹਿਮਦਸ਼ਾਹ ਬਟਾਲਵੀ ਨੇ ਲਿਖਿਆ ਹੈ ਕਿ ਇਕ ਘੋੜਿਆਂ ਦਾ ਪਠਾਨ ਸੁਦਾਗਰ ਸੀ ਜਿਸ ਨੇ ਗੁਰੂ ਜੀ ਪਾਸ ਘੋੜੇ ਵੇਚੇ ਹੋਏ ਸਨ, ਉਸਦੇ ਰੁਪਏ ਮੰਗਣ ਤੇ ਕੁਛ ਤਕਰਾਰ ਵੇਲੇ ਉਸ ਨੇ ਗੁਸਤਾਖੀ ਦੇ ਵਾਕ ਕਹੇ ਤੇ ਤਲਵਾਰ ਖਿੱਚਕੇ ਗੁਰੂ ਜੀ ਪਰ ਵਾਰ ਕਰਨੇ ਲੱਗਾ, ਪਰ ਗੁਰੂ ਜੀ ਨੇ ਇਹ ਦੇਖਕੇ ਤਲਵਾਰ ਸੂਤੀ ਤੇ ਉਸ ਦਾ ਸਿਰ ਕੱਟ ਦਿੱਤਾ। ਉਸ ਦੇ ਪੁੱਤਰਾਂ ਨੇ ਬਦਲੇ ਦੀ ਠਾਣਕੇ ਇਉਂ ਵਿਸਾਹ ਕਰਕੇ ਘਾਤ ਕੀਤਾ। ਜਦ ਉਹ

ਵਾਰ ਕਰਨ ਵਾਲਾ ਫੜਿਆ ਗਿਆ ਤਾਂ ਗੁਰੂ ਜੀ ਨੇ ਉਸਨੂੰ ਮਾਫ ਕੀਤਾ, ਪਰ ਉਹ ਦੱਸਦਾ ਹੈ ਕਿ ਗੁਰੂ ਜੀ ਨੇ ਪਠਾਣਾਂ ਦੇ ਪੁੱਤਰਾਂ ਨੂੰ ਆਪ ਉਕਸਾਇਆ ਸੀ, ਤੇ ਕਾਰਨ ਇਹ ਦੱਸਦਾ ਹੈ ਕਿ ਗੁਰੂ ਜੀ ਅਪਣੇ ਜੀਵਨ ਨੂੰ ਆਪ ਮੁਕਾਉਣਾ ਚਾਹੁੰਦੇ ਸਨ। ਇਸ ਦਾ ਪਹਿਲਾ ਹਿੱਸਾ ਕਨਿੰਘਮ ਨੇ ਲਿਆ ਹੈ, ਦੂਸਰਾ ਹਿੱਸਾ ਕਨਿੰਘਮ ਨੇ ਨਹੀਂ ਲਿਆ।

ਤਾਰੀਖ ਬਹਾਦਰਸ਼ਾਹੀ ਦੇ ਲੇਖਕ ਨੇ ਲਿਖਿਆ ਹੈ ਕਿ ਗੁਰੂ ਜੀ ਅਪਣੇ ਉਪਦੇਸ਼ਾਂ ਵਿਚ, ਜੋ ਉਹ ਬੇਗਿਣਤ ਲੋਕਾਂ ਦੇ ਸਮਾਜ ਵਿਚ ਕਰਿਆ ਕਰਦੇ ਸਨ, ਕੋਈ ਗਲ ਕਹਿ ਬੈਠੇ ਜੋ ਮੁਸਲਮਾਨ ਬਰਦਾਸ਼ਤ ਨਹੀਂ ਕਰ ਸਕਦੇ ਇਸ ਕਰਕੇ ਇਕ ਅਫ਼ਗਾਨ ਨੇ ਇਕ ਖੰਜਰ ਨਾਲ ਦੋ ਤ੍ਰੈ ਵਾਰ ਕੀਤੇ ਤੇ ਮਾਰ ਦਿੱਤਾ। ਇਹ ਖਿਆਲ ਮੈਕਾਲਫ ਨੇ ਅਗਲਬ ਸਮਝਕੇ ਅਪਣੇ ਇਤਿਹਾਸ ਵਿਚ ਦਿੱਤਾ ਹੈ। [ਸਿਖ ਪੰਥ, ਨੰ ੨੪੧

ਦੌਲਤ ਰਾਇ ਨੇ ਉਪਦਲੀਆਂ ਕੁਛ ਰਵਾਇਤਾਂ ਦੇਕੇ ਇਕ ਰਵਾਇਤ ਹੋਰ ਲਿਖੀ ਹੈ ਤੇ ਉਸ ਨੇ ਇਸ ਨੂੰ ਸਹੀ ਮੰਨਿਆਂ ਹੈ ਤੇ ਲਿਖਦਾ ਹੈ ਕਿ "ਮਿਨਜੁਮਲਾ ਤਮਾਮ ਰਵਾਇਤੋਂ ਕੇ ਪਹਿਲੀ ਰਵਾਇਤ ਦਰੁਸਤ ਹੈ ਕਿ ਗੁਰੂ ਗੋਬਿੰਦ ਸਿੰਘ ਬਹਾਦਰ ਸ਼ਾਹ (ਪਾਤਸ਼ਾਹ) ਕੀ ਸਾਜ਼ਸ਼ ਸੇ ਕਤਲ ਕੀਆ ਗਿਆ"। ਬਹਾਦਰਸ਼ਾਹ ਦੀ ਸਾਜ਼ਸ਼ ਦਾ ਵੇਰਵਾ ਉਹ ਐਉਂ ਲਿਖਦਾ ਹੈ:—

"ਬਹਾਦਰ ਸ਼ਾਹ ਮੁਹਿੰਮ ਦੱਕਨ ਸੇ ਫਾਰਗ ਹੋ ਕਰ ਔਰ ਅਹਿਮਦ ਨਗਰ ਕੋ ਫਤਹ ਕਰਕੇ ਨਦੇੜ ਕੇ ਨਵਾਹ ਮੇਂ ਸੇ ਗੁਜ਼ਰਾ ਔਰ ਗੁਰੂ ਗੋਬਿੰਦ ਸਿੰਘ ਸੇ ਮਿਲਾ। ਉਸ ਨੇ ਉਸ ਕੋ ਹਮਰਾਹ ਲੇ ਜਾਨੇ ਕੀ ਕੋਸ਼ਿਸ਼ ਕੀ ਮਗਰ ਗੁਰੂ ਗੋਬਿੰਦ ਸਿੰਘ ਨੇ ਇਨਕਾਰ ਹੀ ਕੀਆ। ਔਰ ਉਸ ਕੋ ਬੇਅਦਬ ਔਰ ਬੇਵਫਾ ਕਹਿ ਕਰ ਉਸ ਕਾ ਸਾਥ ਦੇਨੇ ਸੇ ਪਹਿਲੂ ਤਹੀ ਕੀਆ। ਬਹਾਦਰ ਸ਼ਾਹ ਕੋ ਗੁਰੂ ਗੋਬਿੰਦ ਸਿੰਘ ਕਾ ਵਜੂਦ ਪਹਿਲੇ ਸੇ ਕਾਂਟੇ ਕੀ ਤਰਹ ਖਟਕਤਾ ਥਾ, ਔਰ ਵੋਹ ਬਖੂਬੀ ਜਾਨਤਾ ਥਾ ਕਿ ਗੁਰੂ ਗੋਬਿੰਦ ਕਾ ਉਦੇਸ਼ ਕਿਆ ਹੈ। ਇਸ ਲੀਏ ਵੋਹ ਦਿਲ ਸੇ ਤੋ ਯਿਹ ਚਾਹਤਾ ਥਾ ਕਿ ਮੌਕਾ ਪਾਕਰ ਉਸ ਕਾ ਕਿੱਸਾ ਤਮਾਮ ਕਰੇ, ਲੇਕਨ ਮੌਕਾ ਕਾ ਮੁਨਤਜ਼ਿਰ ਥਾ। ਵੋਹ ਅਪਨੇ ਤਈਂ ਹਮੇਸ਼ਾਂ ਖਤਰਹ ਮੇਂ ਸਮਝਤਾ ਥਾ, ਜਬ ਤੱਕ ਗੁਰੂ ਗੋਬਿੰਦ ਸਿੰਘ ਉਸ ਕੀ ਮੁਖਾਲਫਤ ਮੇਂ ਮੌਜੂਦ ਥਾ, ਲੇਕਨ ਉਸਕੇ ਖਤਰਹ ਕੋ ਸਰਹੰਦ ਪਰ ਬੰਦਾ ਕੇ ਕਾਰਨਾਮੋਂ ਨੇ ਔਰ ਭੀ ਮਜ਼ਬੂਤ ਕਰ ਦੀਆ, *ਔਰ ਉਸ ਕੇ ਦਰ ਪੈ ਹੁਆ ਕਿ ਗੁਰੂ ਗੋਬਿੰਦ ਸਿੰਘ ਕਾ ਕਿੱਸਾ ਪਾਕ ਕੀਆ ਜਾਏ। ਚੁਨਾਂਚੇ ਏਕ ਸਾਜ਼ਸ਼ ਉਸ ਕੇ ਕਤਲ ਕੇ ਲੀਏ ਕੀ ਗਈ। ਖੁਦ ਤੋ ਵਹਾਂ ਸੇ ਹਟ ਕਰ ਆਗੇ ਚਲਾ ਗਿਆ ਔਰ ਏਕ ਤੁਰਕਜ਼ਾਦੇ ਮੁਸਲਮਾਨ ਕੋ, ਜੋ ਗੁਰੂ ਗੋਬਿੰਦ ਸਿੰਘ ਕੇ ਮੁਲਾਜ਼ਮੋਂ ਮੇਂ ਥਾ ਯਿਹ ਜੋਸ਼ ਦਿਲਾਕਰ ਕਿ ਗੁਰੂ ਗੋਬਿੰਦ ਸਿੰਘ ਤੁਮਹਾਰੇ ਬਾਪ ਔਰ ਦਾਦਾ ਕਾ ਕਾਤਲ ਹੈ, ਔਰ ਕਿ ਬਾਪ ਦਾਦਾ ਕਾ ਇੰਤਕਾਮ ਲੇਨਾ ਮੁਸਲਮਾਨੋਂ ਕਾ ਪਹਿਲਾ ਫਰਜ਼ ਹੈ, ਔਰ ਯਿਹ ਸ਼ਰਮ ਦਿਲਾਕਰ ਕਿ ਤੁਮ ਅਪਨੇ ਬਾਪ ਕੇ ਕਾਤਲ ਕੀ ਖਿਦਮਤ ਕਰਤੇ ਹੋ, ਗੁਰੂ ਗੋਬਿੰਦ ਸਿੰਘ ਕੇ ਕਤਲ ਪਰ ਆਮਾਦਹ ਕੀਆ ਔਰ ਸਾਥ ਇਨਾਮੋਂ

*ਜਾਪਦਾ ਹੈ ਕਿ ਦੌਲਤ ਰਾਇ ਨੇ ਗੁਰੂ ਜੀ ਦੇ ਪ੍ਰਲੋਕ ਗਮਨ ਤੇ ਬੰਦੇ ਦੇ ਮਾਅਰਕਿਆਂ ਦੀਆਂ ਤਾਰੀਖਾਂ ਨਹੀਂ ਪੜਤਾਲੀਆਂ।

ਇਕਰਾਮ ਕਾ ਵਾਅਦਹ ਭੀ ਕੀਆ ਗਿਆ। ਇਸ ਸ਼ਖਸ ਕਾ ਨਾਮ ਗੁਲਖਾਂ ਥਾ ਜੋ ਬਸੇ ਅਪਨੇ ਭਾਈ ਅਤਾਉੱਲਾ ਖਾਂ ਕੇ ਉਸ ਕੀ ਮੁਲਾਜ਼ਮਤ ਮੇਂ ਥਾ, ਜੋ ਪੈਂਦੇ ਖਾਂ ਕੀ ਔਲਾਦ ਮੇ ਸੇ ਥੇ, ਜੋ ਗੁਰੂਓਂ ਕੇ ਹਾਥ ਸੇ ਕਿਸੀ ਲੜਾਈਓਂ ਮੇਂ ਫੇਤ ਹੁਏ ਥੇ। ਗ਼ਾਰਜ਼ ਜਿਹ ਗਹਿਰੀ ਸਾਜ਼ਸ਼ ਕਾਮ ਕਰ ਗਈ ਔਰ ਗੁਰੂ ਗੋਬਿੰਦ ਸਿੰਘ ਕੇ ਚੂੰਕਿ ਉਨ ਪਰ ਵਿਸ਼ਵਾਸ਼ ਥਾ ਔਰ ਚਮਕੌਰ ਸੇ ਆਤੇ ਵਕਤ ਚੰਦ ਮੁਸਲਮਾਨੋਂ ਕੇ ਸਲੂਕ ਨੇ ਉਸ ਕੋ ਯਕੀਨ ਕਰਾ ਦੀਆ ਥਾ ਕਿ ਉਨਮੇਂ ਸੇ ਬਾਅਜ਼ ਬੇਸ਼ਕ ਵਿਸ਼ਵਾਸ਼ ਕਰਨੇ ਕੇ ਕਾਬਲ ਹੈਂ; ਲੇਕਨ ਜਿਹ ਵਿਸ਼ਵਾਸ਼ ਗੁਰੂ ਗੋਬਿੰਦ ਸਿੰਘ ਕੇ ਲੀਏ ਮੌਤ ਕਾ ਕਟਾਰ ਨਿਕਲਾ ਔਰ ਹਲਾਕ ਖੰਜਰ; ਆਖਰ ਵਿਸ਼ਵਾਸ਼ ਘਾਤ ਹੁਈ।" [ਪੰਨਾ ੨੧੭

ਵੀਚਾਰ–ਪਿੱਛੇ ਕਹੇ ਲੇਖਕਾਂ ਦੀ ਇਕ ਗਲ ਸਭ ਦੀ ਸਾਂਝੀ ਹੈ ਕਿ ਕਿਸੇ ਪਠਾਣ ਨੇ ਕਟਾਰ ਨਾਲ ਖੁਨੀ ਵਾਰ ਕੀਤਾ ਹੈ। ਸੋ ਇਸ ਗਲ ਪਰ ਸਾਰੇ ਸਹਿਮਤ ਹੋਣ ਕਰਕੇ ਇਸ ਪਰ ਸ਼ੰਕਾ ਕਰਨ ਦੀ ਲੋੜ ਨਹੀਂ ਹੈ। ਚਾਹਿ ਦਾ ਵਿਖੇਵਾਂ ਹੈ ਤਾਂ, ਪਠਾਣ ਨੇ ਕਿਉਂ ਵਾਰ ਕੀਤਾ ? ਇਸ ਕਾਰਣ ਪਰ ਹੈ। ਸਾਪਦਾ ਇਹ ਹੈ ਕਿ ਵਾਰ ਕਰਨ ਦਾ ਕਾਰਨ ਕੋਈ ਡੂੰਘੀ ਸਾਜ਼ਸ਼ ਹੈ ਜੋ ਲੇਖਕਾਂ ਨੂੰ ਪਤਾ ਨਹੀਂ ਲੱਗੀ, ਇਸ ਕਰਕੇ ਹਰੇਕ ਨੇ ਆਪਣੀ ਅਕਲ ਮੁਜਬ ਜੋ ਗਲ ਅਗ਼ਲਬ ਸਮਝੀ ਹੈ ਲਿਖ ਦਿੱਤੀ ਹੈ। ਯਾ ਇਉਂ ਕਿ ਅਸਲ ਕਾਰਨ ਦੇ ਵਰਤਾਉਣ ਹਾਰਿਆਂ ਨੇ ਆਪਣੇ ਆਪ ਨੂੰ ਲੁਕੋਈ ਰੱਖਣ ਵਾਸਤੇ ਜੋ ਗੱਲਾਂ ਉਡਾਈਆਂ ਸੋ ਲੇਖਕਾਂ ਨੇ ਆਪੋ ਆਪਣੇ ਸੁਣੇ ਮੁਜਬ ਲਿਖ ਦਿੱਤੀਆਂ।

ਜਿਨ੍ਹਾਂ ਨੇ ਜਾਤਾ ਕਿ ਪੰਜੌਰ ਤੋਂ ਐਤਨੇ ਦੂਰ ਕਾਤਲਾਨਾ ਵਾਰ ਕਰਨ ਲਈ ਗੁਲ ਖਾਂ ਦਾ ਆਉਣਾ ਪਿਉ ਦਾਦੇ ਦੇ ਵੈਰ ਲਈ ਹੀ ਹੋ ਸਕਦਾ ਹੈ, ਬਦਲਾ ਲੈਣਾ ਸ੍ਵਾਦੀਕ ਹੁੰਦਾ ਹੈ, ਸੋ ਉਹਨਾਂ ਨੇ ਇਹ ਕਾਰਨ ਲਿਖ ਦਿੱਤਾ। ਜਿਨ੍ਹਾਂ ਖਿਆਲ ਕੀਤਾ ਕਿ ਐਡੀ ਦੂਰ ਤੀਜੀ ਪੀੜ੍ਹੀ ਬਦਲਾ ਲੈਣ ਕਿਸੇ ਕੱਭਰੂ ਦਾ ਜਾਣਾ ਅਗ਼ਲਬ ਨਹੀਂ, ਇਹ ਤਾਂ ਕਿਸੇ ਘੋੜੇ ਘਾੜਿਆਂ ਦੇ ਮੋਦੇ ਤੋਂ ਗਲ ਵਧ ਗਈ ਤੋਂ ਹੰਢਿਆ ਹੋਊ। ਘੋੜੇ ਦਾ ਕੋਈ ਸੌਦਾਗਰ ਰੁਪਜੇ ਲੈਣ ਗਿਆ ਸੂਰਜ ਪ੍ਰਕਾਸ਼ ਵਿਚ ਹੈ, ਜਿਸ ਨੂੰ ਗੁਰੂ ਜੀ ਨੇ ਸਿੱਖਾਂ ਪਰ ਹੁੰਡੀ ਵੇਚ ਕੇ ਰਾਜ਼ੀ ਕਰ ਦਿੱਤਾ ਸੀ। ਇਸ ਸਾਖੀ ਨੂੰ ਉਧਰ ਜੋੜ ਕੇ ਇਹ ਕਾਰਨ ਮੰਨ ਲਿਆ। ਕਿਸੇ ਹੋਰ ਨੇ ਖਿਆਲ ਕੀਤਾ ਕਿ ਮੁੱਲ ਤੁੱਲ ਦੇਣ ਲੈਣ ਤੋਂ ਗਲ ਕਥਲ ਤੱਕ ਵਧਣੀ ਬਹੁਤ ਅਗ਼ਲਬ ਨਹੀਂ। ਗੁਰੂ ਜੀ ਆਮ ਆਦਮੀ ਨਹੀਂ ਸਨ, ਬੜੇ ਉੱਚੇ ਸਨ, ਦੇਣੋਂ ਲੈਣੋਂ ਕਦੇ ਸੰਕੁਚਦੇ ਨਹੀਂ ਸਨ, ਆਪਣੇ ਸਮੇਂ ਦੇ ਬੜੇ ਸਖੀ ਮਰਦ ਸਨ, ਉਨ੍ਹਾਂ ਤੋਂ ਇਹ ਕਾਰਨ ਵਰਤਣਾ ਘੱਟ ਅਗ਼ਲਬ ਹੈ, ਹੋਵੇ ਨਾਂ ਤਾਂ ਇਹ ਕੋਈ ਧਾਰਮਿਕ ਦਿਸ਼ਤਅੰਗਲ ਦਾ ਕਾਰਨ ਹੈ। ਉਹਨਾਂ ਨੇ ਗੁਰੂ ਜੀ ਨੂੰ ਧਾਰਮਕ ਆਗੂ ਸਮਝ ਕੇ ਉਹਨਾਂ ਦੇ ਮੁਸਲਮਾਨੀ ਮਤ ਪਰ ਕਿਸੇ ਨੁਕਤਾ ਚੀਨੀ ਕਰਨ ਤੋਂ ਕਿਸੇ ਪਠਾਣ ਦਾ ਹਮਲਾ ਕਰਨਾ, ਜੋ ਦੀਨ ਲਈ ਛੋਟੀ ਜੋਸ਼ ਵਿੱਚ ਆ ਜਾਂਦੇ ਹਨ, ਕਾਰਨ ਮੰਨ ਲਿਆ।

ਇਹ ਉਪਰਲੀ ਗਲ ਉਸ ਸੂਰਤ ਵਿਚ ਹੈ ਕਿ ਸਾਰੇ ਲੇਖਕਾਂ ਨੂੰ ਨਿਰਪੱਖ ਖਿਆਲ ਕਰ ਲਈਏ ਤਾਂ। ਪਰ ਜੇ ਵੇਖੀਏ ਕਿ ਇਕ ਮੁਸਲਮਾਨ ਪਠਾਨ ਨੇ ਇਕ ਬਜ਼ੁਰਗ, ਕੌਮ ਦੇ ਧਾਰਮਕ ਤੇ ਨੈਤਿਕ ਆਗੂ ਨੂੰ ਵਿਸਾਹ ਘਾਤ ਨਾਲ ਮਾਰਿਆ ਹੈ ਤੇ

ਇਹ ਮੁਸਲਮਾਨਾਂ ਦੀ ਸੱਭਯਤਾ ਤੇ ਇਖ਼ਲਾਕ ਪਰ ਦਾਗ਼ ਲਾਉਣ ਵਾਲੀ ਗੱਲ ਹੈ, ਤਦ ਘੋੜਿਆਂ ਵਾਲਾ ਬੋਲ ਟੁਲਾਰਾ ਤੇ ਕੋਈ ਮੁਸਲਮਾਨੀ ਮਤ ਵਿਰੁੱਧ ਆਖੀ ਗਈ ਗਲ ਘੜ ਲੈਣੀ ਔਖੀ ਨਹੀਂ ਜਿਸ ਨਾਲ ਕਿ ਉਲਾਂਭਾ ਮੁੜ ਘਿੜਕੇ ਗੁਰੂ ਸਾਹਿਬ ਪਰ ਚਲਾ ਜਾਵੇ। ਐਸੇ ਲੇਖਕਾਂ ਨੇ ਗੁਰੂ ਸਾਹਿਬ ਜੀ ਦੀ ਆਲਾ ਦਿਮਾਗ਼ੀ, ਕਮਾਲ ਦੇ ਸ਼ੀਲ ਧਰਮ ਤੇ ਵਰਤਾਉ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਜਿਸ ਗੁਰੂ ਜੀ ਦੇ ਨੇਕ ਸਲੂਕਾਂ ਦੇ ਗਿਰਵੀਦਾ ਤੇ ਰੂਹਾਨੀਅਤ ਦੇ ਔਜ ਦੇ ਕਾਇਲ ਮੁਸਲਮਾਨ ਭੰਗਾਣੀ ਦੇ ਜੁੱਧ ਵਿਚ ਆਕੇ ਉਸ ਦੇ ਝੰਡੇ ਹੇਠ ਲੜਦੇ ਹਨ, ਤੇ ਜਿਸ ਦੇ ਅਹਿਸਾਨਾਂ ਨਾਲ ਰੋਪੜ ਦੇ ਪਠਾਣ ਦਬੇ ਪਏ ਸਨ ਤੇ ਜਿਸ ਦੇ ਨੇਕ ਸਲੂਕ ਨਾਲ ਪਲੇ ਗ਼ਨੀ ਖ਼ਾਂ ਨਬੀ ਖਾਂ ਤੇ ਸਲੋਹੀ ਦੇ ਕਾਜ਼ੀ ਆੜੇ ਵਕਤ ਵਿਚ ਆਕੇ ਜਿੰਦਾਂ ਹੂਲ ਕੇ ਮਦਦ ਕਰਦੇ ਹਨ, ਓਹ ਸ਼ਖਸੀਅਤ ਘੋੜੇ ਦੇ ਸੌਦੇ ਪਰ ਕਦ ਲੜ ਸਕਦੀ ਹੈ ਤੇ ਕਿਸੇ ਦੀ ਜਾਨ ਤਲਫ ਕਰ ਸਕਦੀ ਹੈ ਯਾ ਓਹ ਨੀਤੀ ਨਿਪੁਨ ਤੇ ਪਿਆਰ ਪੁੰਜ ਵਜਕਤੀ ਮੁਸਲਮਾਨੀ ਵਹਿਸ਼ਤ ਨੂੰ ਕੁਫਾਕ ਕਹਿਕੇ ਕਦ ਭੜਕਾ ਸਕਦੀ ਹੈ ? ਸ਼ੋਕ ਹੈ ਕਿ ਕਲਮ ਕਸ਼ਾਂ ਨੇ ਆਪ ਦੀ ਸ਼ਖਸੀਅਤ ਨੂੰ ਨਜ਼ਰ ਅੰਦਾਜ਼ ਕਰਕੇ ਆਪਣੇ ਤੇ ਆਉਂਦੇ ਉਲਾਂਭੇ ਨੂੰ ਲਾਹੁਣ ਲਈ ਆਪਣੇ ਕਿਆਸ ਕੀਤੇ ਕਾਰਨ ਲਿਖ ਮਾਰੇ ਹਨ।

ਜਿਨ੍ਹਾਂ ਲੇਖਕਾਂ ਨੇ ਗੁਰੂ ਜੀ ਨੂੰ ਗ਼ਮਛੁਦਹ ਯਾ ਆਪਣੇ ਜੀਵਨ ਤੋਂ ਬੇਜ਼ਾਰ ਲਿਖਿਆ ਹੈ ਉਹਨਾਂ ਨੂੰ ਭੁਲੇਖਾ ਗ਼ਾਲਬਨ ਸਿੱਖਾਂ ਦੀ ਲਿਖਤ ਨੇ ਦਿਤਾ ਹੈ। ਪ੍ਰਤੀਤ ਹੁੰਦਾ ਹੈ ਕਿ ਸ਼ਿਨਾਪਤ ਤੋਂ ਅਗਾਰਲੇ ਸਿੱਖ ਲੇਖਕਾਂ ਨੇ ਤਾਂ, ਗੁਰੂ ਜੀ ਆਪ ਕਾਤਲ ਨੂੰ ਉਕਸਾਉਂਦੇ ਰਹੇ, ਇਹ ਗਲ ਇਸ ਲਈ ਦਿਤੀ ਸੀ ਕਿ ਗੁਰੂ ਜੀ ਆਪਣੀ ਹੋਣਹਾਰ ਨੂੰ ਪਹਿਲੋਂ ਹੀ ਜਾਣਦੇ ਸਨ। ਪਰ ਉਹਨਾਂ ਲੇਖਕਾਂ ਨੂੰ ਇਹ ਪਤਾ ਨਹੀਂ ਸੀ ਕਿ ਸਾਡੇ ਇਸ ਅੰਤਰਯਾਮਤਾ ਨੂੰ ਸਫੁਟ ਕਰਨ ਦੇ ਯਤਨ ਨੂੰ ਦੁਨੀਆਂਦਾਰ ਤੇ ਓਪਰੇ ਲੇਖਕ ਕਿਨ੍ਹਾਂ ਅਰਥਾਂ ਵਿਚ ਲੈ ਜਾਣਗੇ। ਗੁਰ ਸਿੱਖੀ ਦੇ ਅਸੂਲ ਮੁਜਬ ਤਾਂ ਗੁਰੂ ਜੀ ਨੂੰ ਹੋਣਹਾਰ ਦਾ ਪਤਾ ਹੋਣਾ ਤੇ ਉਸ ਪਤੇ ਹੋਣ ਪਰ ਉਹਨਾਂ ਦਾ ਵਾਹਿਗੁਰੂ ਦੀ ਰਜ਼ਾ ਮੰਨਣ ਲਈ ਤਿਆਰ ਰਹਿਣਾ ਕਾਫੀ ਹੈ ਉਹਨਾਂ ਦੀ ਰੂਹਾਨੀ ਅਸੂਲ ਪ੍ਰਸਤੀ ਲਈ। ਹੋਰ ਕਿਸੇ ਸੋਚ ਤੇ ਵਿਆਖਯਾ ਕਰਨ ਦੀ ਲੋੜ ਨਹੀਂ ਸੀ। ਕਿਉਂਕਿ ਪਹਿਲੋਂ ਮਰਨੇ ਦੀ ਖਬਰ ਦੇ ਪ੍ਰਸੰਗ ਸਿਖ ਇਤਿਹਾਸ ਵਿਚ ਸਿੱਖਾਂ ਦੇ ਆਏ ਹਨ ਤੇ ਭਾਣੇ ਮੰਨਣ ਦੇ ਜੀਉਂਦੇ ਚਿੱਤ੍ਰ ਬਣੇ ਹਨ। ਪਰ ਸਿੱਖਾਂ ਦੇ ਦਿਲੀ ਭਾਵ ਨੂੰ ਨਾ ਸਮਝਕੇ ਮੁਸਲਮਾਨ ਤੇ ਅੰਗ੍ਰੇਜ਼ ਇਤਿਹਾਸਕਾਰਾਂ ਨੇ ਇਸ ਨੂੰ ਜ਼ਿੰਦਗੀ ਤੋਂ ਬੇਜ਼ਾਰੀ ਤੇ ਗ਼ਮ ਚਿੰਤਾ ਦੀਆਂ ਢਹਿੰਦੀਆਂ ਕਲਾਂ ਵਿਚ ਯਾ ਅਕਲ ਵਿਚ ਫਤੂਰ ਦੇ ਅਰਥਾਂ ਵਿਚ ਲਾ ਲਿਆ ਕਿ ਚਮਕੌਰ ਜੁੱਧ ਤੋਂ ਬਾਦ ਪੁੱਤ੍ਰਾਂ ਦੇ ਚਲਾਣੇ ਕਰਕੇ ਉਹ ਉਦਾਸੀ ਵਿਚ ਯਾ ਕੁਛ ਕਮਲੇਪਣ ਵਿਚ ਹੋ ਗਏ ਸਨ, ਪਰ ਕਿਸੇ ਨੇ ਵਿਚਾਰ ਨਾ ਕੀਤੀ ਕਿ ਚਮਕੌਰ ਤੇ ਸਰਹਿੰਦ ਦੇ ਸਾਕਿਆਂ ਤੋਂ ਬਾਦ ਉਹਨਾਂ ਦੇ ਕੌਲ ਤੇ ਫੈਅਲ (ਬਚਨ ਤੇ ਕਰਨੀਆਂ) ਕੀਹ ਦੱਸ ਰਹੇ ਹਨ ? ਉਹਨਾਂ ਦੀ ਸ਼ਖਸੀਅਤ ਕੀਹ ਸੀ ਤੇ ਚਮਕੌਰ ਤੋਂ ਪਹਿਲਾਂ ਤੇ ਅਗਾਰੋਂ ਕੀਹ ਕੁਛ ਕਰਦੀ ਰਹੀ।

ਚਮਕੌਰ ਤੋਂ ਬਾਦ ਹੀ ਆਪ ਨੇ ਮਾਲਵੇ ਤੋਂ ਔਰੰਗਜ਼ੇਬ ਨੂੰ ਚਿੱਠੀ ਲਿਖੀ ਜਿਸ ਦਾ

ਨਾਮ 'ਜ਼ਫ਼ਰਨਾਮਾ' ਲਿਖਿਆ ਹੈ। ਰਾਜਧਾਨੀ ਗੁਆਕੇ, ਸਰਬੰਸ ਵੰਞਾਕੇ, ਪੁੱਤ੍ਰ ਮਰਵਾਕੇ ਜੋ ਵਜ਼ਕਤੀ ਔਰੰਗਜ਼ੇਬ ਵਰਗੇ ਜਾਬਰ ਦੇ ਸਮੇਂ ਦੇ ਸ਼ਹਿਨਸ਼ਾਹ ਨੂੰ 'ਜ਼ਫ਼ਰਨਾਮਾ' (ਫਤੇ ਦਾ ਖਤ) ਲਿਖਦੀ ਹੈ, ਉਸ ਨੂੰ ਕਹਿਣਾ ਕਿ ਉਹ ਗ਼ਮਜ਼ਦਹ ਤੇ ਨਿਰਾਸ ਸੀ ਕੀਕੂੰ ਇਨਸਾਫ ਹੈ। ਫਿਰ ਇਸ ਖਤ ਵਿਚ ਕੋਈ ਗਲ ਚਹਿੰਦੀਆਂ ਕਲਾਂ ਦੀ ਨਹੀਂ ਲਿਖਦੇ ਹਨ। ਪਾਤਸ਼ਾਹ ਨੂੰ ਸਾਫ ਲਿਖਦੇ ਹਨ ਕਿ ਨਾਂ ਤੂੰ ਰੱਬ ਨੂੰ ਪਛਾਣਦਾ ਹੈ, ਨਾਂ ਤੂੰ ਮੁਹੰਮਦ ਤੇ ਭਰੋਸਾ ਰਖਦਾ ਹੈਂ, ਤੂੰ ਕਸਮ ਤੋੜਦਾ ਹੈਂ, ਤੇਰੇ ਸੁਖਨ ਤੇ ਇਤਬਾਰ ਨਹੀਂ। ਫਿਰ ਜੇ ਉਸ ਵਿਚ ਗੁਣ ਸਚ ਮੁਚ ਸਨ, ਓਹ ਮੰਨਦੇ ਹਨ, ਪਰ ਨਾਲ ਗੱਜਕੇ ਲਿਖਦੇ ਹਨ ਕਿ ਕੀਹ ਹੋਇਆ ਤੂੰ ਮੇਰੇ ਚਾਰ ਪੁਤ੍ਰ ਮਾਰ ਦਿਤੇ, ਪਰ ਅਜੇ ਕਰੜਾ ਫੁਜੰਗੀ ਕਾਇਮ ਬੈਠਾ ਹੈ*, ਇਹ ਕਹਿਣਾ ਬੀਰਰਸ ਤੇ ਰੌਦ੍ ਰਸ ਦਾ ਸੂਚਕ ਹੈ, ਵਿੰਤਾ ਦਾ ਨਹੀਂ। ਫਿਰ ਕਹਿੰਦੇ ਹਨ ਕਿ ਤੂੰ ਚੰਗਿਆੜੀਆਂ ਬੁਝਾ ਰਿਹਾ ਹੈਂ, ਪਰ ਭੜਕਦੀ ਅੱਗ ਆਪਣੇ ਦੁਆਲੇ ਬਾਲ ਰਿਹਾ ਹੈਂ*।

ਇਸੀ ਤਰ੍ਹਾਂ ਗੁਰੂ ਜੀ ਦੇ ਕਰਨੇ ਤੇ ਕਰਤੱਬਾਂ ਨੂੰ ਤੱਕੋ। ਮਾਲਵੇ ਜਾਕੇ ਅੰਮ੍ਰਿਤ ਪ੍ਰਚਾਰ ਕਰਨਾ, ਸਰਹਿੰਦ ਦੇ ਸੂਬੇ ਨਾਲ ਖਿਦਰਾਣੇ ਜੰਗ ਕ੍ਰਕੇ ਉਸ ਨੂੰ ਨਾਕਾਮਯਾਬ ਮੋੜਨਾ ਤੇ ਉਸ ਦੇ ਕਾਬੂ ਨਾ ਚੜ੍ਹਨਾ! ਕਾਂਗੜੇ ਜਾਕੇ ਔਰੰਗਜ਼ੇਬ ਨੂੰ 'ਫਤੇ ਦਾ ਖਤ' ਲਿਖਣਾ, ਦਮਦਮੇ ਬੈਠਕੇ ਹਜ਼ਾਰਾਂ ਸਿੰਘ ਰਚ ਦੇਣੇ, ਫੌਜ ਇਕੱਠੀ ਕਰ ਲੈਣੀ, ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਤਿਆਰ ਕਰਨੀ। ਇਹ ਕੰਮ ਸਾਲਮ ਦਿਮਾਗ਼ੀ ਦੇ ਤੇ ਉਤਸਾਹ ਦੇ ਹਨ ਕਿ ਹੋਰਵੇਂ? ਜਦੋਂ ਬਹਾਦਰ ਸ਼ਾਹ ਦੀ ਏਨਤੀ ਪਹੁੰਚੀ ਤਾਂ ਉਸ ਨੂੰ ਮਿਲਨਾ, ਫੇਰ ਉਸ ਨੂੰ ਮੌਕਾ ਦੇਣਾ ਕਿ ਜੇ ਇਹ ਇਨਸਾਫ ਤੇ ਆ ਜਾਵੇ ਤਾਂ ਪਰਜਾ ਸੁਖੀ ਹੋ ਜਾਵੇ,ਅਸੀਂ ਜੁੱਧ ਨਾ ਰਚਾਈਏ; ਉਸ ਦਾ ਕੁਛ ਦੇਰ ਮੰਨ ਮੰਨ ਕੇ ਆਖਰ ਭਰ ਜਾਕੇ ਇਕਰਾਰ ਪੂਰਾ ਨਾ ਕਰਨਾ ਤੇ ਗੁਰੂ ਜੀ ਦਾ ਤਦੋਂ ਹੀ ਬੰਦੇ ਵਰਗਾ ਸੂਰਮਾ ਲੱਭ ਲੈਣਾ, ਬੰਦੇ ਵਰਗੇ ਚੇਟਕੀ ਤੇ ਤਾਂਤ੍ਰਿਕ ਨੂੰ ਆਪਣੇ ਦੀਨ ਤੋਂ ਉਖਾੜ ਕੇ ਸਿੱਖ ਬਣਾ ਲੈਣਾ, ਆਤਮਕ ਬਲ ਤੇ ਬੁੱਧੀਮਤਾ ਦੀਆਂ ਸੂਚਕ ਹਨ ਕਿ ਹੋਰਵੇਂ? ਫਿਰ ਉਸ ਨੂੰ ਵਿਉਂਤ ਦੇਨ ਕੇ ਪੰਜਾਬ ਟੋਰਨਾ ਤੇ ਆਪਣੇ ਉਦੇਸ਼ ਤੇ ਵਿਉਂਤ ਵਿਚ ਦੇਸ਼ ਦੀ ਸੁਤੰਤ੍ਰਤਾ ਤੇ ਜਾਰੀ ਕੀਤੇ ਕੰਮ ਦੀ ਲੜੀ ਐਸੀ ਜਾਰੀ ਕਰਨੀ ਕਿ ਜੋ ਐਨ ਆਪਣੇ ਵਕਤ ਸਿਰ ਕਾਮਯਾਬ ਹੋਈ, ਚੜ੍ਹਦੀਆਂ ਕਲਾਂ ਤੇ ਸਲੀਮੁਲ ਅਕਲੀ ਦੀਆਂ ਦਲੀਲਾਂ ਨਹੀਂ ਤਾਂ ਕਿਸ ਗਲ ਦੀ ਦਲੀਲ ਹੋ ਸਕਦੀਆਂ ਹਨ? ਹੁਣ ਲਓ ਹੋਰਨਾਂ ਦੀ ਉਗਾਹੀ।

ਚਮਕੌਰ ਜੁੱਧ ਦਾ ਜ਼ਿਕਰ ਕਰਦੇ ਹੋਏ ਦੌਲਤ ਰਾਇ ਨੇ ਲਿਖਿਆ ਹੈ ਕਿ:—

"ਅਪਨੇ ਬੜੇ ਬੇਟੇ ਕਾ ਬਲੀਦਾਨ ਦੇ ਕਰ ਭੀ ਹਿੰਮਤ ਨਹੀਂ ਹਾਰਾ ਬਾ ਔਰ ਵੋਹ

---

*ਕਰੜਾ ਫੁਜੰਗੀ ਯਾ ਲਪੇਟ ਲੈਣ ਵਾਲਾ ਸੱਪ ਤੇ ਭੜਕਦੀ ਅੱਗ ਤੇ ਦੁਆਲੇ ਲਿਪਟ ਆਣ ਵਾਲਾ ਇਹ ਪਦ ਕੂਰ ਜੀ ਖਾਲਸੇ ਲਈ ਵਰਤ ਰਹੇ ਹਨ। ਚਾਰ ਪੁਤ੍ਰ ਤਾਂ ਮਾਰੇ ਗਏ ਪਰ ਸੱਪ ਕਾਬੂ ਲਪੇਟਾਂ ਮਾਰਨ ਵਾਲਾ ਪੁੱਤ੍ਰ ਜੋਉਂਦਾ ਹੈ, ਤੇ ਓਹ ਦਬੰਦੇਦੀ ਹੋਣ ਕਰਕੇ ਆਮਰ ਪੁੱਤ੍ਰ ਹੈ, ਇਸੇ ਤਰ੍ਹਾਂ ਵਜ਼ਕਤੀ ਕਾਲੇ ਪੁੱਤ੍ਰ ਤਾਂ ਚੰਗਿਆੜੇ ਸਨ, ਵਜ਼ਕਤੀ ਤੇਜ਼ ਭਰੇ ਪਰ ਸ਼ਹੰਸ਼ਾਹੀ ਰੂਪ ਪੁੱਤ੍ਰ ਅਮਰ ਹੈ ਤੇ ਅਨੰਕ ਹੋਣ ਕਰਕੇ ਲਪੇਟਾਂ ਮਾਰਨ ਵਾਲੀ ਦਮਕਦੀ ਅਗਨੀ ਰੂਪ ਹੈ, ਜਿਸ ਨੇ ਆਖਰ ਤੁਰਕ ਰਾਜ ਨੂੰ ਖਤਮ ਕਰ ਦਿਤਾ।

ਮਹਾਂਬਲੀ ਅਪਨੇ ਕਾਮ ਪਰ ਬਦਸਤੂਰ ਤੁਲਾ ਹੁਆ ਥਾ, ਅਜੀਤ ਸਿੰਘ ਬੜੇ ਬੇਟੇ ਕੇ ਮਰਨੇ ਪਰ ਦੂਸਰਾ ਬੇਟਾ ਜੁਝਾਰ ਸਿੰਘ ਜਿਸ ਕੀ ਉਮਰ ੧੪, ੧੫ ਸਾਲ ਥੀ ਬਾਪ ਕੇ ਪਾਸ ਆਤਾ ਹੈ ਔਰ ਪੂਛਤਾ ਹੈ"। ਗੁਰੂ ਗੋਬਿੰਦ ਸਿੰਘ ਅਪਨੇ ਬੇਟੇ ਕੀ ਨੌਜਵਾਨੀ ਔਰ ਪਿਦਰੀ ਮਾਮਤਾ ਕਾ ਕੁਛ ਨਾ ਖਿਆਲ਼ ਕਰਕੇ ਵੋਹ ਉਸ ਕੀ ਯਕੀਨੀ ਮੌਤ ਕੇ ਸਾਹਮਨੇ ਦੇਖਤਾ ਹੁਆ ਕਹਿਤਾ ਹੈ ਕਿ ਹਾਂ ਹਾਂ ਬੇਟਾ ਜਾਓ ਔਰ ਅਪਨੇ ਖੂਨ ਸੇ ਮੇਰੀ ਦਸਤਾਵੇਜ਼ ਕੀ ਸ਼ਹਾ-ਦਤ ਪੂਰੀ ਕਰੋ ਤਾ ਕਿ ਮੈਂ ਤੁਮਹਾਰੇ ਔਰ ਤੁਮਹਾਰੇ ਭਾਈ ਕੇ ਖੂਨ ਸੇ ਉਸ ਪਰ ਦਸਤਖਤ ਕਰੂੰ ਔਰ ਮੇਰਾ ਮੁਆਹਿਦਾ ਤਕਮੀਲ ਪਾਵੇ"। [ਦੇਖੋ ਰਾਸ ਸਫਾ ੧੯੮੦

ਜਿਸ ਵੇਲੇ ਕਲਗੀਧਰ ਜੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਖਬ਼ਰ ਸੁਣੀ ਤੇ ਉਨ੍ਹਾਂ ਦੇ ਦਿਲ਼ ਤੇ ਕੀ ਅਸਰ ਹੋਇਆ ? ਕੁਛਕੁ ਲੇਖਕਾਂ ਦੀ ਜ਼ਬਾਨੀ ਇਸ ਤਰ੍ਹਾਂ ਹੈ:—

"ਗੁਰੂ ਗੋਬਿੰਦ ਸਿੰਘ ਨੇ ਅਪਣੇ ਦੋਨੋ ਪੁਤਰੋਂ ਕੀ ਸ਼ੀਰ੍ਹਗੜੀ ਪਾਨੇ ਕਾ ਸਮਾਚਾਰ ਬੜੇ ਧੈਰਯ ਕੇ ਸਾਥ ਸੁਨਾ, ਇਸ ਖਬਰ ਕੋ ਸੁਨਕਰ ਵੇ ਜ਼ਰਾ ਭੀ ਵਿਚਲਤ ਨਹੀਂ ਹੁਏ, ਉਨਕੇ ਮਾਥੇ ਪਰ ਜ਼ਰਾ ਭੀ ਸ਼ਿਕਨ ਨਹੀਂ ਆਈ, ਉਨ ਕਾ ਤੇਜ, ਉਨਕਾ ਉਤ੍ਸਾਹ, ਔਰ ਉਨਕੀ ਹਾਰਦਿਕ ਪ੍ਰਸੰਨਤਾ ਪਹਿਲੇ ਸੇ ਔਰ ਭੀ ਅਧਿਕ ਬੜ੍ਹ ਗਈ।" [ਭ ਮਸੀਹਾਲ ਸਫਾ, ਸਫਾ ੭੦

"(ਸਾਹਿਬਜ਼ਾਦੋਂ ਕੀ ਸ਼ਹੀਦੀ ਕੀ) ਜਿਸ ਵਕਤ ਗੁਰੂ ਗੋਬਿੰਦ ਸਿੰਘ ਕੋ ਖਬਰ ਮਿਲੀ ਵੋਹ 'ਜਟ ਪੁਰ' ਮੇਂ ਥੇ, ਇਨਕੀ ਆਂਖ ਸੇ ਆਂਸੂ ਯਾ ਜ਼ਬਾਨ ਸੇ ਆਹ ਕਾ ਲਫਜ਼ ਨਹੀਂ ਨਿਕਲਾ"। [ਸਿਖ ਰਹਤ ਬਾਰ ਐਂ. ਏ., ਸਫਾ ੧੬੯

ਸਾਹਿਬਜ਼ਾਦਾ ਅਬਦੁਲ ਗ਼ਨੀ, ਜੋ ਔਰੰਗਜ਼ੇਬ ਦੀ ਔਲਾਦ ਵਿਚੋਂ ਸੀ, ਲਿਖਦਾ ਹੈ ਕਿ:—

"ਬੇਟੇ ਕੇ ਕਤਲ ਹੋਨੇ ਕੀ ਪਹੁੰਚੀ ਜੂੰਹੀ ਖਬਰ। ਜਾਨਾ ਜਿਹ ਬਾਪ ਨੇ ਕੇ ਹੁਆ ਕਤਲ ਵੋ ਪਿਸਰ। ਸ਼ੁਕਰੇ ਅਕਾਲ ਪੁਰਖ ਕੀਆ ਝਟ ਉਠਾਕੇ ਸ਼ਰ। ਔਰ ਅਰਜ਼ ਕੀ ਕਿ ਬੰਦਹ ਪੈ ਕ੍ਰਿਪਾ ਕੀ ਕਰ ਨਜ਼ਰ। ਮੁਝ ਪਰ ਸੇ ਆਜ ਤੇਰੀ ਇਮਾਨਤ ਅਦਾ ਹਈ। ਬੇਟੋਂ ਕੀ ਜਾਨ ਧਰਮ ਕੀ ਖਾਤਰ ਫਿਦਾ ਹੁਈ।" ['ਜੋਹਿਰੇ ਤੇਗ਼

ਚਮਕੌਰ ਦੀ ਘਟਨਾ ਪਿਛੋਂ ਜਦ 'ਮਹਲ' ਦਸਮ ਪਾਤਸ਼ਾਹ ਪਾਸ ਪੁੱਜੇ, ਦੀਵਾਨ ਵਿੱਚ ਸਾਹਿਬਜ਼ਾਦੇ ਬੈਠੇ ਨਾ ਦਿੱਸੇ, ਸਾਹਿਬਜ਼ਾਦਿਆਂ ਦੀ ਪੁੱਛ ਕੀਤੀ, ਸਚੇ ਪਾਤਸ਼ਾਹ ਨੇ ਸੰਗਤ ਵਲ ਇਸ਼ਾਰਾ ਕਰਕੇ ਇਸ ਭਾਵ ਦੇ ਬਚਨ ਉਚਾਰੇ:—

"ਇਨ ਪੁਤਰਨ ਕੇ ਸੀਸ ਪੈ ਵਾਰ ਦੀਏ ਸੁਤ ਚਾਰ।
ਚਾਰ ਮੂਏ ਤੋ ਕਿਆ ਭਇਆ ਏ ਜੀਵਤ ਕਈ ਹਜ਼ਾਰ"।

ਕਲਗੀਧਰ ਜੀ ਨੇ ਚਮਕੌਰ ਤੇ ਸਰਹਿੰਦ ਦੀ ਘਟਨਾ ਮਗਰੋਂ ਔਰੰਗਜ਼ੇਬ ਨੂੰ ਫ਼ਰਨਾਮਾ ਲਿਖਿਆ, ਉਹਦੇ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ ਇਹਨਾਂ ਅੱਖਰਾਂ ਵਿਚ ਕੀਤਾ ਹੈ ਕਿ:—

'ਚਿਹਾ ਸ਼ੁਦ ਕਿ ਚੂੰ ਬੱਚਗਾਂ ਕੁਸ਼ਤਚਾਰ।'

ਅਰਥ—ਕੀ ਹੋਇਆ ਜੇ ਚਾਰ ਬੱਚੇ ਮਾਰੇ ਗਏ ਹਨ।

ਇਹ ਅੰਦਰ ਤੇ ਬਾਹਰ ਦੀਆਂ ਗਵਾਹੀਆਂ ਦੱਸਦੀਆਂਹਨ ਕਿ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਕਲਗ਼ੀਧਰ ਜੀ ਲਈ ਮੌਤ ਤਕ ਪੁਚਾ ਦੇਣ ਵਾਲੀ ਚਿੰਤਾ ਤੇ ਨਿਰਾਸਤਾ ਕਰਨ ਵਾਲੀਆਂ ਨਹੀਂ ਸੀ, ਉਹ ਚੜ੍ਹਦੀਆਂ ਕਲਾਂ ਵਿਚ ਰਹੇ ਤੇ ਪੂਰੀ ਦਨਾਈ, ਦੂਰੰਦੇਸ਼ੀ, ਮੁਆਮਲਾ ਫਹਿਮੀ ਤੇ ਚੜ੍ਹਦੀਆਂ ਕਲਾ ਨਾਲ ਅਪਣੇ ਆਦਰਸ਼ ਤੇ ਉਦੇਸ਼ ਵਿਚ ਅੰਤ ਤਕ ਲਗੇ ਰਹੇ।

ਜੇ ਕਲਗ਼ੀਧਰ ਜੀ ਚਾਹੁੰਦੇ ਤਦ ਦੋ ਸਾਹਿਬਜ਼ਾਦਿਆਂ ਨੂੰ, ਜੋ ਚਮਕੌਰ ਦੀ ਗੜ੍ਹੀ ਵਿੱਚ ਉਹਨਾਂ ਦੇ ਨਾਲ ਸਨ, ਬਾਹਰ ਲਿਆ ਸਕਦੇ ਸਨ। ਸਿੰਘਾਂ ਦੀ ਮੌਜੂਦਗੀ ਵਿੱਚ ਪਹਿਲਾਂ ਇਕ ਸਾਹਿਬਜ਼ਾਦਾ ਭੇਜਣਾ, ਉਹਦੇ ਸ਼ਹੀਦ ਹੋਣ ਤੇ ਦੂਜਾ ਭੇਜਣਾ ਦੱਸਦਾ ਹੈ ਕਿ ਕਲਗ਼ੀਧਰ ਜੀ ਦੇ ਦਿਲ ਦੀ ਅਵਸਥਾ ਦਾ ਉਹ ਲੇਖਕ ਅਨੁਮਾਨ ਨਹੀਂ ਲਗਾ ਸਕੇ ਜੋ ਕਲਗ਼ੀਧਰ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਨਿਰਾਸ ਹੋਣਾ ਉਨ੍ਹਾਂ ਦੇ ਜੋਤੀ ਜੋਤ ਸਮਾਉਣ ਦਾ ਕਾਰਨ ਦੱਸਦੇ ਹਨ।

ਸੋ ਮੁਸਲਮਾਨ ਤੇ ਅੰਗ੍ਰੇਜ਼ ਲੇਖਕਾਂ ਨੇ ਜੋ ਕਾਰਨ ਗੁਰੂ ਜੀ ਤੇ ਕਾਤਲਾਨਾ ਵਾਰ ਹੋਣ ਦੇ ਦੱਸੇ ਹਨ ਸੋ ਸੱਚੇ ਨਹੀਂ ਸਹੀ ਹੁੰਦੇ। ਦੌਲਤ ਰਾਇ ਨੂੰ, ਜੋ ਇਹਨਾਂ ਤੋਂ ਵੱਖਰੀ ਰਵਾਯਤ ਪਠਾਣ ਦੇ ਵਾਰ ਕਰਨ ਦੇ ਕਾਰਨ ਦੀ ਮਿਲੀ ਹੈ, ਜਿਸ ਦੇ ਮੂੰਹੋ ਦਾ ਪਤਾ ਉਸ ਨੇ ਨਹੀਂ ਦਿੱਤਾ ਪਰ ਰਵਾਇਤ ਲਿਖਿਆ ਹੈ, ਆਪਣੇ ਵਿੱਚ ਗੌਰਵਤਾ ਰਖਦੀ ਹੈ। ਉਸ ਨੇ ਸਾਰੀਆਂ ਰਵਾਇਤਾਂ ਤੇ ਵੀਚਾਰ ਦੇ ਬਾਦ ਇਸੇ ਨੂੰ ਸਹੀ ਮੰਨਿਆ ਹੈ, ਤੇ ਹੋਰ ਰਵਾਇਤਾਂ ਦੇ ਪੋਲ ਨੂੰ ਉਸ ਨੇ ਤਾੜ ਲਿਆ ਹੈ।

ਇਤਿਹਾਸ ਦੀ ਹੋਰ ਖੋਜ ਮੁਮਕਿਨ ਹੈ ਕਿ ਕੋਈ ਹੋਰ ਕਾਰਨ ਲੱਭ ਪਵੇ ਪਰ ਹਾਲੇ ਜੋ ਰਵਾਇਤ ਬਹਾਦਰਸ਼ਾਹ ਵਾਲੀ ਦੌਲਤ ਰਾਇ ਨੂੰ ਮਿਲੀ ਹੈ ਉਹ ਗੌਰਵਤਾ ਵਾਲੀ ਦਿੱਸ ਰਹੀ ਹੈ। ਇਸ ਵਿੱਚ ਜੋ 'ਸਾਜ਼ਸ਼' ਦਾ ਖਿਆਲ ਹੈ ਸਹੀ ਜਾਪਦਾ ਹੈ। ਇਤਨੀ ਬੜੀ ਮਹਾਨ ਸ਼ਖਸੀਅਤ ਨੂੰ ਐਉਂ ਚੁਪਾਤੇ ਮਾਰ ਦੇਣ ਵਾਲਾ ਹਮਲਾ ਕਰਨਾ ਮਾਮੂਲੀ ਕਾਰਨਾਂ ਤੋਂ ਹੋ ਨਹੀਂ ਸਕਦਾ।ਸ਼ਖਸੀਅਤ ਦਾ ਰੋਅਬ ਮਾਮੂਲੀ ਗਲ ਨਹੀਂ ਹੁੰਦੀ,ਹਮਲਾਆਵਰ ਨੂੰ ਅਪਣੀ ਜਾਨ ਜੋਖੋਂ ਵਿੱਚ ਪਾਉਣੀ ਕਿਸੇ ਵਡੇ ਆਸਰੇ ਤੋਂ ਬਿਨਾਂ ਸੌਖੀ ਗਲ ਨਹੀਂ। ਫ਼ਰੂਰ ਇਸ ਵੇ ਮਗਰ ਕੋਈ ਗਹਿਰੀ ਸਾਜ਼ਸ਼ ਸੀ ਜਿਸ ਦਾ ਭੇਤ ਨਹੀਂ ਖੁੱਲ੍ਹਾ। ਇਸੇ ਕਰਕੇ ਕਾਰਨ ਦੱਸਣ ਵਿਚ ਲੇਖਕਾਂ ਦੇ ਇਖਤਿਲਾਫ ਹਨ। ਦੌਲਤਰਾਇ ਵਾਲੀ ਰਵਾਇਤ ਅਪਣੇ ਆਪ ਵਿਚ ਸਭ ਤੋਂ ਵਧੇਰੇ ਅਗਲਬ ਹੋਣ ਦੀ ਗੌਰਵਤਾ ਰਖਦੀ ਹੈ। ਜੇ ਇਹ ਠੀਕ ਠੀਕ ਸਹੀ ਹੋ ਜਾਵੇ ਤਾਂ ਪਾਤਸ਼ਾਹ ਦਾ ਜਰਾਹ ਘੱਲਣੇ ਹੋਰ ਪੁਸ਼ਟੀ ਕਰਦੇ ਹਨ ਕਿ ਇਸ ਫੇਅਲ ਨਾਲ ਉਸਦਾ ਹੱਥ ਇਸ ਸਾਜ਼ਸ਼ ਵਿਚ ਹੋਣਾ ਸਿੱਖਾਂ ਪਾਸੋਂ ਮੂਲੋਂ ਲੁਕ ਜਾਏਗਾ।

ਕੁਛ ਵੀ ਹੋਵੇ ਹੋਰ ਰਵਾਇਤਾਂ ਮਨਕਲਪਤ ਜੋੜਾਂ ਹਨ ਯਾ ਅਨੁਮਾਨ ਹਨ ਤੇ ਪਿਛ-ਲਿਆਂ ਦੀਆਂ ਨਕਲਾਂ ਹਨ। ਦੌਲਤਰਾਇ ਦਾ ਸਹੀ ਮੰਨਿਆ ਕਾਰਨ ਯਾ ਇਸ ਵਰਗਾ ਕੋਈ ਹੋਰ ਮਹਾਨ ਕਾਰਨ ਇਸ ਹੋਣੀ ਦਾ ਹੈ ਤੇ ਕੋਈ ਗਹਿਰੀ ਸਾਜ਼ਸ਼ ਇਸਦੇ ਮਗਰ ਹੈ।

ਜੇ ਫਰਜ਼ ਕਰ ਲਈਏ ਕਿ ਬਹਾਦਰ ਸ਼ਾਹ ਠੀਕ ਗੁਰੂ ਜੀ ਦਾ ਮਿੱਤ੍ਰ ਸੀ ਤੇ ਉਸਨੇ

ਇਹ ਕਾਰਾ ਨਹੀਂ ਕੀਤਾ ਤਾਂ ਫਿਰ ਇਸ ਮਹਾਨ ਹੋਣੀ ਦੀ ਸਾਜ਼ਸ਼ ਦਾ ਖਿਆਲ ਇਕ ਹੋਰ ਪਾਸੇ ਜਾਂਦਾ ਹੈ। ਸੋਚਣ ਦੀ ਬਾਤ ਹੈ ਕਿ ਉਹ ਕੌਣ ਵਜਹ ਕਤੀ ਉਸ ਵੇਲੇ ਸੀ ਜਿਸ ਨੂੰ ਗੁਰੂ ਜੀ ਦੀ ਹਸਤੀ ਕੰਟਕ ਲਗ ਰਹੀ ਸੀ, ਤਾਂ ਵਜ਼ੀਰ ਖਾਂ ਸਰਹਿੰਦ ਦੇ ਸੂਬੇ ਦੀ ਹਾਲਤ ਪੜਤਾਲ ਰੋਚਰੀ ਦਿੱਸ ਪੈਂਦੀ ਹੈ। ਵਜ਼ੀਰ ਖਾਂ ਜੰਗ ਕਰਕੇ ਅਨੰਦ ਪੁਰ ਤਬਾਹ ਕਰ ਚੁਕਾ ਹੈ। ਗੁਰੂ ਜੀ ਦੇ ਦੋ ਪੁੱਤ੍ਰ ਤੇ ਸਾਰੀ ਸਿਪਾਹ ਚਮਕੌਰ ਵਿਚ ਖਪਾ ਚੁਕਾ ਹੈ, ਦੋ ਮਾਸੂਮ ਬੇਗੁਨਾਹ ਬੱਚੇ ਸਿਰਦਿਲੀ ਨਾਲ ਸ਼ਹੀਦ ਕਰ ਚੁਕਾ ਹੈ। ਇਸਤੋਂ ਬਾਦ ਏਚੇ ਖੁਚੇ ਭੁੱਖੇ ਥਕੇ ਸਿਖ ਸੋ ਅਨੰਦਪੁਰੋਂ ਤੇ ਹੋਰ ਗੜ੍ਹਾਂ ਤੋਂ ਨਿਕਲੇ ਤੇ ਜੋ ਕਈ ਉਨ੍ਹਾਂ ਵਿਚੋਂ ਫੜੇ ਗਏ ਉਨ੍ਹਾਂ ਦੇ ਨੱਕ ਤੇ ਕੰਨ ਛੇਦਕੇ ਤਸੀਹੇ ਦੇਕੇ (ਦੇਖੋ ਮੋਲਕਮ ਸਫਾ ੭੨) ਘੋਰ ਅੱਤਆਚਾਰ ਵਰਤਾ ਚੁਕਾ ਹੈ। ਇਹ ਅਪਣੇ ਕੀਤੇ ਜ਼ੁਲਮਾਂ ਤੋਂ ਡਰਦਾ ਹੈ ਤੇ ਚਾਹੁੰਦਾ ਹੈ ਕਿ ਗੁਰੂ ਜੀ ਜੀਉਂਦੇ ਨਾ ਰਹਿਣ। ਇਹ ਅਜ਼ਲਬ ਖਿਆਲ ਹੀ ਨਹੀਂ, ਇਸਦਾ ਸਬੂਤ ਮੁਕਤਸਰ ਦਾ ਜੰਗ ਹੈ। ਜਦੋਂ ਕਿ ਗੁਰੂ ਜੀ ਮਾਲਵੇ ਚਲੇ ਗਏ ਹਨ, ਤੇ ਉਹ ਜਾਣਦਾ ਹੈ ਕਿ ਬੇ ਸਰੋ ਸਾਮਾਨ ਹਨ, ਉਹ ਦੋ ਤਿੰਨ ਵੇਰੀ ਓਥੋਂ ਦੇ ਚੌਧਰੀਆਂ ਨੂੰ ਗੁਰੂ ਜੀ ਨੂੰ ਪਕੜਾਉਣ ਵਾਸਤੇ ਲਿਖਦਾ ਹੈ। ਜਦ ਨਹੀਂ ਕਾਮਯਾਬ ਹੁੰਦਾ ਤਾਂ ਖਿਦਰਾਣੇ ਦੇ ਲਾਗੇ ਜਾਕੇ ਜੁੱਧ ਕਰਦਾ ਹੈ। ਇਹ ਸਾਫ ਸਾਬਤ ਕਰ ਰਿਹਾ ਹੈ ਕਿ ਗੁਰੂ ਜੀ ਨੂੰ ਮਾਰਨ ਦੀ ਨੀਯਤ ਉਸਦੀ ਪ੍ਰਬਲ ਹੈ। ਹੁਣ ਹਾਲਾਤ ਹੋਰ ਬਦਲੇ ਹਨ, ਔਰੰਗਜ਼ੇਬ 'ਗੁਰੂ ਜੀ ਨੂੰ ਨਾ ਛੇੜੋ' ਦੇ ਫੁਰਮਾਨ ਜਾਰੀ ਕਰ ਚੁਕਾ ਹੈ ਤੇ ਮਗਰੋਂ ਆਪ ਮਰ ਚੁਕਾ ਹੈ। ਨਵਾਂ ਪਾਤਸ਼ਾਹ ਗੁਰੂ ਜੀ ਦਾ ਮਿੱਤ੍ਰ ਹੈ। ਤਾਰਾ ਆਜ਼ਮ ਦੇ ਜੰਗ ਵਿੱਚ, ਚਾਹੇ ਰੂਹਾਨੀ ਆਸ਼ੀਰਬਾਦ ਨਾਲ, ਚਾਹੇ ਫੌਜੀ ਕੁਮਕ ਨਾਲ, ਚਾਹੇ ਦੋਨੋ ਤਰ੍ਹਾਂ ਨਾਲ, ਗੁਰੂ ਜੀ ਵਲੋਂ ਪਾਤਸ਼ਾਹ ਨੂੰ ਸਹੈਤਾ ਮਿਲਣ ਦੀਆਂ ਖਬਰਾਂ ਪੁਜ ਚੁਕਾ ਹੈ, ਤੇ ਇਹ ਉਸਨੂੰ ਪਤਾ ਹੈ ਕਿ ਦੱਖਣ ਦੇ ਸਫਰ ਵਿਚ ਸ਼ਾਹ ਤੇ ਗੁਰੂ ਜੀ ਦਾ ਮੇਲ ਮਿਲਾਪ ਹੁੰਦਾ ਹੈ। ਹੋ ਸਕਦਾ ਹੈ ਕਿ ਉਸਦਾ ਮੁੰਹੀਆਂ ਪਾਤਸ਼ਾਹ ਦੇ ਨਾਲ ਹੋਵੇ, ਜੈਸਾ ਕਿ ਸੂਬੇ ਚੋਰੀ ਅਪਣੇ ਆਦਮੀ ਪਾਤਸ਼ਾਹੀ ਦਰਬਾਰ ਦੇ ਨੇੜੇ ਤੇੜੇ ਰੱਖਿਆ ਕਰਦੇ ਸੀ। ਸੋ ਇਸ ਤਰ੍ਹਾਂ ਉਸਨੂੰ ਇਹ ਮੁੰਹ ਬੀ ਮਿਲ ਗਈ ਹੋਣੀ ਹੈ ਕਿ ਪਾਤਸ਼ਾਹ ਨੂੰ ਉਸਦੇ ਕੁਰਾਨ ਦੀ ਕਸਮ ਖਾ ਕੇ ਦਗਾ ਕਰਨ ਦਾ, ਬੇਗੁਨਾਹ ਬੱਚਿਆਂ ਨੂੰ ਮਾਰਨ ਦਾ ਤੇ ਬੇਦੋਸ਼ਿਆਂ ਸਿੱਖਾਂ ਦੇ ਨੱਕ ਕੰਨ ਕੱਪਣ ਦਾ ਪਤਾ ਲਗ ਚੁਕਾ ਹੈ, ਇਸ ਤੋਂ ਉਸ ਨੂੰ ਡਰ ਵਾਪਰਨਾ ਮਾਮੂਲੀ ਬਾਤ ਹੈ ਕਿ ਐਸਾ ਨਾ ਹੋਵੇ ਕਿ ਪਾਤਸ਼ਾਹ ਮੈਨੂੰ ਮੇਰੇ ਇਨ੍ਹਾਂ ਅਪ੍ਰਾਧਾਂ ਦਾ ਦੰਡ ਦੇਵੇ। ਮੁਗਲ ਪਾਤਸ਼ਾਹਾਂ ਨੇ ਕਈ ਵੇਰ ਇਸ ਤਰ੍ਹਾਂ ਸੂਬੇ ਦੰਡੇ ਸੀ। ਜਿਵੇਂ ਜਹਾਂਗੀਰ ਨੇ ਇਕ ਸੂਬੇ ਨੂੰ ਕਿਸੇ ਜ਼ੁਲਮ ਕਰਨ ਦੇ ਕਾਰਨ ਹਾਥੀ ਦੇ ਪੈਰਾਂ ਨਾਲ ਰਗੜਵਾ ਕੇ ਮਰਵਾਇਆ ਸੀ। ਇਸ ਲਈ ਉਸਦਾ ਮਨੋਰਥ ਇਹ ਹੋ ਸਕਦਾ ਸੀ ਕਿ ਕਿਸੇ ਗੁਪਤ ਤਰੀਕੇ ਨਾਲ ਗੁਰੂ ਜੀ ਦਾ ਦੇਹਾਂਤ ਕਰਾ ਦੇਵੇ। ਓਹ ਪੰਜਾਬ ਤੋਂ ਕੋਈ ਪੁਰਾਣੇ ਵੈਰੀ ਖਾਨਦਾਨ ਦਾ ਆਦਮੀ ਲੱਭ ਸਕਦਾ ਸੀ, ਉਸ ਨੂੰ ਵੈਰ ਲਈ ਉਕਸਾ ਸਕਦਾ ਸੀ, ਤੇ ਭਾਰੀ ਇਨਾਮਾਂ ਦਾ ਲੋਭ ਭੀ ਦੇ ਸਕਦਾ ਸੀ। ਅਸੀਂ ਨਹੀਂ ਕਹਿ ਰਹੇ ਕਿ ਇਹ ਗਲ ਇਕ ਅਮਰ ਵਾਕਿਆ ਹੈ, ਪਰ ਪਠਾਣ ਦੇ ਕਾਤਲਾਨਾ ਵਾਰ ਦਾ ਕੋਈ ਕਾਰਨ ਐਸਾ ਅਹੰਮ ਹੈ ਤੇ ਕਿਸੇ ਗਹਿਰੀ ਸਾਜ਼ਸ਼ ਨਾਲ ਵਿਉਂਤਿਆ ਗਿਆ ਹੈ; ਗੁਰੂ ਜੀ ਪਰ ਕਾਤਲਾਨਾ ਵਾਰ ਦਾ ਕਾਰਨ ਸਾਧਾਰਨ ਹੋ ਨਹੀਂ ਸਕਦਾ। ਅਸੀਂ

ਇਸ ਗਲ ਦੀ ਖੋਜ ਲਈ ਹਾਲਾਤ ਤੇ ਉਸ ਵੇਲੇ ਦੀਆਂ ਦਸ਼ਾ ਦੀ ਪੜਤਾਲ ਕਰ ਰਹੇ ਹਾਂ। ਵਜ਼ੀਰ ਖਾਂ ਦੇ ਅਸੀਂ ਜੋ ਸੁਭਾਵ ਨੂੰ ਦੇਖੀਏ ਤਾਂ ਇਸ ਕਿਸਮ ਦਾ ਝੁਕਾਉ ਆਪਣੇ ਵੈਰੀ ਨੂੰ ਵਿਸ਼ਵਾਸ਼ਘਾਤ ਨਾਲ ਮਰਵਾ ਦੇਣ ਦਾ ਉਸ ਵਿੱਚ ਹੋਸੀ। ਜਦੋਂ ਬੰਦਾ ਛਤ ਬਨੂੜ ਸੀ ਤੇ ਸਰਹਿੰਦ ਵਲ ਉਸ ਦੇ ਵਧਣ ਦੀ ਅਫਵਾਹ ਗਰਮ ਸੀ ਤਾਂ ਵਜ਼ੀਰ ਖਾਂ ਨੇ ਆਪਣਾ ਇਕ ਸੁਫ਼ਦਾਰ ਕੁਛ ਸਲਾਹਕਾਰੀਆਂ ਸਣੇ ਘੱਲਿਆ ਸੀ ਕਿ ਬੰਦੇ ਨਾਲ ਵਿਸਾਹਘਾਤ ਕਰਕੇ ਉਸਨੂੰ ਮਾਰ ਦੇਵੇ। ਉਹ ਬੰਦੇ ਪਾਸ ਪੁੱਜਾ, ਆਪਣੇ ਆਪ ਨੂੰ ਵਜ਼ੀਰ ਖਾਂ ਦਾ ਵੈਰੀ ਦੱਸਣ ਲਗਾ, ਤੇ ਬੰਦੇ ਦਾ ਮਿਤ੍ਰ ਬਣਕੇ ਨਾਲ ਰਲ ਗਿਆ। ਬੰਦੇ ਨੇ ਆਦਰ ਕੀਤਾ, ਧਨ ਦਿੱਤਾ, ਨਾਲ ਰਲਾ ਲਿਆ, ਪਰ ਚੋਕਸ ਰਿਹਾ। ਜਦ ਉਸ ਦੀ ਵਿਸਾਹ ਘਾਤੀ ਚਾਲ ਦੀ ਪੇਸ਼ ਨਾ ਗਈ ਤਾਂ ਸਰਹਿੰਦ ਦੇ ਜੁੱਧ ਮਚੇ ਵਿੱਚ ਤੇ ਰਣ ਤੱਤੇ ਸਮੇਂ ਨੱਸ ਤੁਰਿਆ ਜੋ ਬੰਦੇ ਦੀ ਆਪਣੀ ਫੌਜ ਆਪਣੀ ਭਾਂਜ ਹੋਈ ਸਮਝਕੇ ਨੱਸ ਤੁਰੇ। ਏਹ ਅਸਰ ਹੋਇਆ ਬੀ, ਬੰਦੇ ਦੇ ਨਾਲ ਰਲੀਆਂ ਤੇ ਲੁਟੇਰਿਆਂ ਦੀਆਂ ਛੇੜਾਂ ਨੱਸ ਬੀ ਤੁਰੀਆਂ, ਪਰ ਉਸ ਵੇਲੇ ਮਬੈਲਾਂ ਦੀ ਤੁੰਦੀ ਤੇ ਵਜ਼ੀਰ ਖਾਂ ਦਾ ਮਾਰਿਆ ਜਾਣਾ ਮੈਦਾਨ ਲੈ ਗਿਆ। ਸੋ ਇਸ ਵਾਕਿਆ ਤੋਂ 'ਵਿਸਾਹ ਕੇ ਮਾਰਨ ਦਾ ਸੁਭਾਵ' ਬੀ ਵਜ਼ੀਰ ਖਾਂ ਦਾ ਸਹੀ ਹੋ ਰਿਹਾ ਹੈ। ਲੋੜ ਹੈ ਵਧੇਰੇ ਖੋਜ ਦੀ, ਕੀ ਜਾਣੀਏ ਕਿ ਇਹ ਯਾ ਕੋਈ ਹੋਰ ਗੱਲ ਲਭ ਪਵੇ। ਜੈਸੇ ਕਿ ਕੰਵਲ ਨੈਨ ਨਿਹਾਲ ਸਿੰਘ ਉੱਤੇ ਭਿਉਂਦੀ ਛਿੱਰਣ ਦਾ ਭੇਤ ੫੯ ਵਰ੍ਹੇ ਛੁਪਿਆ ਰਿਹਾ ਤੇ ੧੮੬੮ ਈ: ਵਿੱਚ "Memoirs of Colonel Alexander Gardner". ਕਿਤਾਬ ਦੇ ਪ੍ਰਗਟ ਹੋਣ ਨਾਲ ਸਾਫ ਖੁੱਲ੍ਹ ਗਿਆ। ਜਿਵੇਂ ਦੀਵਾਨ ਕੌੜਾ ਮਲ ਦੀ ਸ਼ਹਾਦਤ ਕਿਸੇ ਦੁਰਾਨੀ ਦੀ ਗੋਲੀ ਤੋਂ ਯਾ ਕਬਰ ਵਿਚ ਹਾਥੀ ਦਾ ਪੈਰ ਆ ਜਾਣ ਵੇਲੇ ਕਿਸੇ ਦੁਰਾਨੀ ਦੀ ਤਲਵਾਰ ਤੋਂ ਲਿਖਿਆ ਤੇ ਸਮਝਿਆ ਗਿਆ। ਪਰ 'ਫੱਰਹੁੱਨਾਜ਼ਰੀਨ' ਦੇ ਲੇਖ ਦੇ ਪ੍ਰਗਟ ਹੋਣ ਤੋਂ ਤੇ ਬ੍ਰਿਟਿਸ਼ ਮਜ਼ੂਜ਼ੀਅਮ ਵਿੱਚ ਪਹੁੰਚੇ ਹੋਏ 'ਅਹਵਾਲੇ ਆਦੀਨਾ ਬੇਗ' ਦੇ ਪੜ੍ਹੇ ਜਾਣ ਤੋਂ ਪਤਾ ਨਿਕਲ ਆਇਆ ਕਿ ਦੀਵਾਨ ਸਾਹਿਬ ਨੂੰ ਆਦੀਨਾ ਬੇਗ ਦੇ ਇਸ਼ਾਰੇ ਨਾਲ ਕਸੂਰੀ ਪਠਾਣਾਂ ਨੇ ਗੋਲੀ ਮਾਰੀ ਸੀ। ਅਰਥਾਤ ਘਰਦਿਆਂ ਨੇ ਹੀ ਆਪਣਾ ਸੈਨਾਪਤਿ ਵਿਸਾਹ ਘਾਤ ਨਾਲ ਮਾਰਿਆ ਸੀ। ਇਸੀ ਤਰ੍ਹਾਂ ਪੰਚਮ ਸਤਿਗੁਰੂ ਜੀ ਦੀ ਸ਼ਹਾਦਤ ਦਾ ਕਾਰਨ ਜਹਾਂਗੀਰ ਦਾ ਆਪਣਾ 'ਹੁਕਮੇ ਕਤਲ' ਸੀ ਪਰ ਇਤਿਹਾਸਕਾਰਾਂ ਨੇ ਜਹਾਂਗੀਰ ਦਾ ਹੁਕਮ 'ਜੁਰਮਾਨਾ' ਲਿਖਿਆ ਸੀ। ਇਥੋਂ ਤਾਈਂ ਕਿ ਉਸ ਸਮੇਂ ਦੇ ਲੇਖਕ ਦਬਿਸਤਾਨੇ ਮਜ਼ਾਹਬ ਦੇ ਕਰਤਾ ਨੇ, ਜੋ ਖੁਦ ਛੇਵੇਂ ਸਤਿਗੁਰਾਂ ਨੂੰ ਮਿਲਦਾ ਰਿਹਾ ਹੈ, 'ਵੱਡਾ ਜੁਰਮਾਨਾ ਕੀਤਾ' ਹੀ ਲਿਖਿਆ ਹੈ, ਪਰ ਜਦ ਖੋਜ ਕਰਦਿਆਂ 'ਤੁਜ਼ਕ ਜਹਾਂਗੀਰੀ' ਪੜ੍ਹੀ ਗਈ ਤਾਂ ਜਹਾਂਗੀਰ ਦਾ ਆਪਣਾ ਲਿਖਿਆ ਕਿ 'ਮੈਂ ਕਤਲ ਦਾ ਹੁਕਮ ਦਿੱਤਾ ਹੈ,' ਨਿਕਲ ਆਇਆ। ਉਸੇ ਜਹਾਂਗੀਰ ਦੇ ਆਪਣੇ ਲੇਖ ਵਿਚੋਂ ਜਹਾਂਗੀਰ ਦਾ ਨਾਅੱਸ਼ਬ ਤੇ ਏ-ਇਨਸਾਫੀ ਬੀ ਪਈ ਦਿੱਸਦੀ ਹੈ। ਇਸੇ ਤਰ੍ਹਾਂ ਇਸ ਕਾਇਰਤਾ ਭਰੇ ਤੇ ਕਾਤਲਾਨਾ ਵਾਰ ਦਾ ਕਾਰਨ ਕੋਈ ਗਹਿਰੀ ਸਾਜ਼ਸ਼ ਹੈ, ਜੋ ਕਿਸੇ ਵਧੇਰੇ ਖੋਜ ਨਾਲ ਖੁੱਲ੍ਹ ਆਉਣੀ ਨਾਮੁਮਕਿਨ ਨਹੀਂ। ਵਜ਼ੀਰ ਖਾਂ ਵਲ ਉਪਰ ਦੱਸੇ ਹਾਲਾਤ ਖੋਜ ਦੀ ਰਹਿਨੁਮਾਈ ਕਰਦੇ ਹਨ ਤੇ ਅਸੀਂ ਇੰਨੀ ਬਾਤ ਹੀ ਅਗ਼ਲੇ ਖੋਜਕਾਂ ਦੀ ਸੇਧ ਲਈ ਲਿਖ

ਰਹੇ ਹਾਂ। ਇਸ ਗਲ ਨੂੰ ਅਮਰ ਵਾਕਿਆ ਅਸੀਂ ਅਜੇ ਨਹੀਂ ਲਿਖ ਰਹੇ।

ਜਦ ਅਸੀਂ ਇਹ ਖੋਜ ਇੱਥੋਂ ਤਾਈਂ ਲਿਖ ਚੁਕੇ ਸਾਂ ਤਾਂ ਸਾਡੀ ਨਜ਼ਰ ਇਕ ਲਿਖਤੀ ਪੋਥੀ ਤੇ ਪਈ ਜਿਸ ਦਾ ਨਾਉਂ 'ਚਤਰਜੁਗੀ' ਹੈ, ਇਸ ਵਿਚ ਹੋਰ ਹਾਲ ਤਾਂ ਦੂਸਰਿਆਂ ਨਾਲ ਮਿਲਦੇ ਜੁਲਦੇ ਹੀ ਦਿਤੇ ਹਨ ਪਰ ਵਿਸਾਹਘਾਤੀ ਵਾਰ ਕਰਨ ਵਾਲੇ ਪਠਾਣ ਨੂੰ 'ਸਰ੍ਹੰਦੀ ਪਠਾਣ' ਲਿਖਿਆ ਹੈ, ਜਿਸ ਤੋਂ ਇਹ ਲਿਖਤੀ ਪਤਾ ਮਿਲ ਗਿਆ ਕਿ ਇਹ ਪਠਾਣ ਸਰਹਿੰਦ ਤੋਂ ਗਿਆ ਸੀ। ਉਥੇ ਦੱਸਿਆ ਹੈ ਕਿ ਪਹਿਲਾਂ ਇਹ ਦਿੱਲੀ ਮਾਤਾ ਜੀ ਪਾਸ ਗੁਰੂ ਜੀ ਦਾ ਪਤਾ ਪੁੱਛਣ ਜਾਂਦਾ ਹੈ ਤੇ ਇਹ ਸਰਹਿੰਦ ਦਾ ਹੈ, ਤੇ ਫੇਰ ਨਾਦੇੜ ਪਹੁੰਚਦਾ ਹੈ, ਸਰਹਿੰਦ ਤੋਂ ਇਸ ਦਾ ਜਾਣਾ ਸਾਡੀ ਉਪਰ ਦਿਤੀ ਖੋਜ ਦੀ ਲੜੀ ਨੂੰ ਇਕ ਕਦਮ ਹੋਰ ਅਗੇਰੇ ਲੈ ਜਾਂਦਾ ਹੈ*। ਇਸ ਤੋਂ ਹੁਣ ਦੱਖਣ ਵਿਚ ਪਹਿਲੇ ਤੋਂ ਵਸਦੇ ਕਿਸੇ ਪਠਾਣ ਦਾ ਇਸ਼ਤਆਲ ਵਿਚ ਆਕੇ ਯਾ ਘੋੜਿਆਂ ਦੇ ਤਕਰਾਰ ਤੋਂ ਕਾਤਲਾਨਾ ਹਮਲਾ ਕਰਨਾ ਤਾਂ ਝੂਠਾ ਸਾਬਤ ਹੋ ਗਿਆ। ਪਠਾਣ ਸਰਹਿੰਦ ਤੋਂ ਆਇਆ ਹੈ ਤੇ ਪੁਰਾਣਾ ਵਿਸਾਹ-ਪ੍ਰਾਪਤ ਮਿੱਤ੍ਰ ਹੈ ਤੇ ਦਿੱਲੀਓਂ ਪਤਾ ਲੈਕੇ ਟੁਰਦਾ ਹੈ। ਕਾਤਲ ਦੇ ਇਸ ਜਤਨ ਤੋਂ ਪਤਾ ਲਗਦਾ ਹੈ ਕਿ ਉਸ ਦਾ ਕਾਤਲਾਨਾ ਵਾਰ ਠੰਢੇ ਦਿਲ ਗਿਣੀ ਮਿਥੀ ਗਲ ਹੈਸੀ ਤੇ ਵੀਹ ਵਿਸਵੇ ਇਹ ਇਕ ਸਾਜ਼ਸ਼ ਹੈ ਤੇ ਓਸ ਸਾਜ਼ਸ਼ ਦਾ ਟਿਕਾਣਾ ਸਰਹਿੰਦ ਹੈ ਤੇ ਇਹ ਕਾਤਲ ਉਸ ਸਾਜ਼ਸ ਦੇ ਮਨਤੱਵ ਨੂੰ ਸਿਰੇ ਚਾੜ੍ਹਨ ਵਾਲਾ ਕਾਰਿੰਦਾ (ਏਜੰਟ) ਹੈ।

ਇਹ ਪਠਾਣ ਪਹਿਲਾਂ ਦਿੱਲੀ ਗਿਆ, ਇਸ ਦਾ ਮਾਤਾ ਜੀ ਤੋਂ ਪਤਾ ਲੈਣਾ ਦੱਸਦਾ ਹੈ ਕਿ ਇਹ ਕੋਈ ਗੁਰੂ ਕਾ ਇਤਬਾਰੀ ਪਠਾਣ ਸੀ। ਪਤਾ ਪੁੱਛਣ ਮਾਤਾ ਜੀ ਪਾਸ ਜਾਣਾ ਦੱਸਦਾ ਹੈ ਕਿ ਇਹ ਆਪਣੇ ਬੁਰੇ ਇੰਦੀਏ ਵਿਚ ਕਾਮਯਾਬ ਹੋਣ ਲਈ ਭਾਵੇ ਤਮੱਲੀ ਬਖਸ਼ ਟਿਕਾਣੇ ਤੋਂ ਪਤਾ ਲੈਣਾ ਚਾਹੁੰਦਾ ਹੈ, ਪੱਕਾ ਪਤਾ ਟਿਕਾਣੇ ਦਾ ਕਰਕੇ ਨਾਦੇੜ ਪਹੁੰਚਦਾ ਹੈ ਤੇ ਮੈਨਾਪਤ ਜੀ ਦੇ ਲਿਖੇ ਮੂਜਬ ਕਈ ਦਿਨ ਦਾਉ ਤਾੜ ਤਾੜ ਕੇ ਵਾਰ ਕਰਦਾ ਹੈ। ਕੋਈ ਭਾਵਾ ਇਤਬਾਰੀ ਦੋਣ ਕਰਕੇ ਹੀ ਇਸ ਨੂੰ ਗੁਰੂ ਜੀ ਥੀ ਨਿਕਟ ਵਰਤੀਆਂ ਵਿਚ ਆਉਣੋਂ ਜਾਣੋਂ ਰੋਕ ਨਹੀਂ ਕਰਦੇ। ਸੋ ਹੁਣ ਸਾਨੂੰ ਇਥੋਂ ਤਾਈਂ ਉਗਾਹੀ ਮਿਲ ਗਈ ਕਿ ਇਹ ਪਠਾਣ ਕੋਈ ਇਤਬਾਰੀ ਸੀ, ਸਰਹਿੰਦ ਤੋਂ ਗਿਆ ਸੀ ਤੇ ਸਰਹਿੰਦ ਦੇ ਨਵਾਬ ਦਾ ਮੁਭਾਵ ਵਿਸਾਹਘਾਤ ਕਰਨ ਦਾ ਸੀ ਤੇ ਉਸ ਨੂੰ ਭੈ ਸੀ ਗੁਰੂ ਜੀ ਦਾ ਅਤੇ ਉਹ ਗੁਰੂ ਜੀ ਦੇ ਤੇ ਬਹਾਦਰ ਸ਼ਾਹ ਦੇ ਮਿਤ੍ਰਾਨੇ ਤੋਂ ਵਧੇਰੇ ਖੌਫ ਖਾ ਰਿਹਾ ਸੀ ਤੇ ਇਸ ਤੋਂ ਪਹਿਲੇਂ ਤੋਂ ਥੀ ਉਹ ਲਗਾਤਾਰ ਗੁਰੂ ਜੀ ਦੀ ਜਾਨ ਲੈਣ ਦੇ ਸਾਰੇ ਯਤਨ ਕਰਦਾ ਰਿਹਾ ਹੈ।

---

*ਅਸਾਂ ਇਹ ਨੋਟ ਮਾਰਚ ੧੯੩੬ ਵਿਚ ਲਿਖਿਆ ਸੀ, ਵਿਦਵਾਨਾਂ ਤੇ ਖੋਜੀਆਂ ਵਲੋਂ ਇਸ ਨਵੀਂ ਟੋਹ ਨੂੰ ਜੀ ਆਇਆਂ ਕਿਹਾ ਗਿਆ ਤੇ ਉਸ ਤੋਂ ਅਗਲੇ ਲਿਖੇ ਕਈ ਪੈਂਡਾ ਵਿਚ ਇਸੇ ਖੋਜ (ਟ੍ਰੇਸ ਕਿਆਸ) ਨੂੰ ਲਿਆ ਗਿਆ ਤੇ ਕੁੰਕਦਾ ਵਿਚ ਪ੍ਰਗਟ ਹੋਣਾ ਆ ਗਿਆ ਹੈ। ਹੁਣ ਅਸੀਂ ਅਗਲੀ ਪੜੋਕੜੀ ਲੱਭਣ ਦੇ ਜਤਨ ਵਿਚ ਹਾਂ, ਆਸ ਹੈ ਹੋਰ ਇਤਿਹਾਸ ਖੋਜੀ ਥੀ ਇਸ ਪਾਸੇ ਪ੍ਰਯਤਨ ਕਰਨਗੇ।

ਸੁਪਤਿ ਰਾਤਿ ਬੀਤੀ ਹੁਇ ਪ੍ਰਾਤੀ।ਲਿਖੀ ਖਾਲਸੇ ਮਿਲਿ ਕਰਿ ਪਾਤੀ।ਸ਼ਾਹੁ ਬਹਾਦਰ ਢਿਗ ਸੁਧ ਪਠੀ।ਹੁਤੋ ਨਿਕਟ ਉਤ[1] ਖੋਲਤਿ ਪਠੀ॥੧੪॥–ਇਹ ਕਮਾ ਭਯੋ–ਰਹਸੇ ਬਿਸਮਾਇ। ਤੁਰਤ ਜਰਾਹਨ ਕੋ ਬੁਲਵਾਇ। ਕਰਿ ਤਾਗੀਦ ਦਏ ਹਯ ਬਲੀ।'ਰਾਜ਼ੀ ਕਰਹੁ ਜ਼ਖਮ ਬਿਧਿ ਭਲੀ'॥੧੫॥ਤੁਰੰਗ ਧ੍ਰਕ੍ਕਾਵਤਿ ਸੋ ਚਲਿ ਆਏ। ਦਰਸ਼ਨ ਕਰਿਕੈ ਸੀਸ ਨਿਵਾਏ। ਖੋਲਿ ਜ਼ਖਮ ਕੋ ਸਭਿ ਬਿਧਿ ਹੇਰਾ। ਸ਼ੁਭ ਉਪਚਾਰ ਕਰੇ ਤਿਸ ਬੇਰਾ॥ ੧੬॥ ਪੀਛੇ ਸ਼ਾਹੁ ਲਿਖਸੋ ਪਰਵਾਨਾ। ਤਿਨ ਖ਼ਾਨਨ ਪਰ ਕੁਪਸੋ ਮਹਾਨਾ। 'ਜੇ ਰਾਵਰ ਕੀ ਆਇਸੁ ਪਾਊਂ। ਇਨ ਸਭਿਹਿਨਿ ਕੇ ਹਾਥ ਕਟਾਊਂ॥ ੧੭॥ ਕੈ ਨੌਕਾ ਕੇ ਬੀਚ ਚਢਾਊਂ।ਜਲ ਗੰਭੀਰ ਮਹਿੰ ਸਭਿਨਿ ਡੁਬਾਊਂ'।ਸ਼੍ਰੀ ਗੁਰ ਢਿਗ ਆਯੋ ਪਠਵਾਯੋ। ਕ੍ਰਿਪਾ ਕਰਤਿ ਹੀ ਹੁਕਮ ਅਲਾਯੋ॥ ੧੮ ॥ 'ਇਹ ਸਭਿ ਕਾਰ ਹਮਹੁੰ ਕਰਵਾਈ। ਤਿਲ ਭਰ ਦੋਸ਼ ਨ ਇਨਹੁੰ ਕਦਾਈ'। ਲਿਖਿ ਉੱਤਰ ਭੇਜਸੋ ਤਤਕਾਲਾ। ਜਹਿੰ ਕਾਹ ਪਸਤਸੋ ਸੁਜਸੁ ਬਿਸਾਲਾ ॥ ੧੯ ॥ ਸਤਿ-ਗੁਰ ਖੋਟਨਿ ਪਰ ਉਪਕਾਰੀ। ਮਹਾਂ ਕ੍ਰਿਪਾਲ ਧੀਰ ਧਰਿ ਭਾਰੀ। ਹੁਤੋ ਜਰਾਹੁ ਸੁਮਤਿ ਪਤਿਸ਼ਾਹੀ।ਕਰਿ ਉਪਚਾਰ ਥਿਰੋ ਪ੍ਰਭੁ ਪਾਹੀ॥ ੨੦॥ ਐਸੋ ਮੱਲ੍ਹਮ ਕਰਸੋ ਲਗਾਯੋ। ਤੁਰਨ ਜ਼ਖਮ ਮੇਲ ਹ੍ਵੈ ਆਯੋ। ਪੰਦਰਹਿ ਦਿਵ-ਸਨ ਮਹਿੰ ਕਰਿ ਨੀਕਾ। ਮੱਜਨ ਕਰਿਵਾਯੋ ਗੁਰ ਜੀ ਕਾ ॥ ੨੧ ॥ ਪੋਸ਼ਿਸ਼ ਨਈ ਪਹਿਰ ਕਰਿ ਬੈਸੇ। ਦਯੋ ਦਰਸ ਬਰ ਪੂਰਬ ਜੈਸੇ। ਅਖਿਲ ਖਾਲਸਾ ਚਲਿ ਕਰਿਆਯੋ।ਸੀਸ ਨਿਵਾਇਅਨੰਦ ਕੋ ਪਾਯੋ॥੨੨॥ਅਖਿਲਲੋਕਸੁਨਿ ਸੁਨਿ ਸੁਧਿ ਨੀਕੇ। ਪਹੁੰਚੇ ਨਿਕਟ ਪੁੰਜ ਪ੍ਰਭੁ ਜੀ ਕੇ। ਪੰਚਾਮ੍ਰਿਤ ਅਧਿਕੈ ਕਰਿਵਾਯੋ। ਉਤਸਵ ਦੀਰਘ ਸਭਿ ਮਹਿੰ ਛਾਯੋ ॥੨੩॥ ਦਰਬ ਬ੍ਰਿੰਦ ਸਿਰੁ-ਪਾਉ ਬਿਸਾਲੇ। ਹੁਕਮ ਕਰਸੋ ਲਯਾਏ ਤਤਕਾਲੇ। ਬਖਸ਼ੇ ਤਬਹਿ ਜਰਾ-ਹਨਿ ਤਾਈਂ। ਲੈ ਕਰਿ ਬਹੁਤ ਰਹੇ ਹਰਖਾਈ ॥ ੨੪॥ ਸੁਜਸ ਉਚਾਰਨ ਕਰਤਿ ਬਿਸਾਲੇ। ਸ਼ੇਖ ਕਹਨ ਹਜ਼ਰਤ ਢਿਗ ਚਾਲੇ। ਮਿਲੇ ਜਾਇ ਸੁਧ ਅਖਿਲ ਸੁਨਾਈ। 'ਧਨ ਗਨ ਦੀਨਸਿ ਹਮ* ਹਰਖਾਈ'[2] ॥ ੨੫ ॥ ਪੁਨ ਗਮਨੇ ਦਿੱਲੀ ਸੁ ਜਰਾਹੁ। ਕਹਸੋ ਸੁਜਸੁ ਸਗਰੋ ਪੁਰਿ ਮਾਂਹੁ। ਇਮ ਸਤਿ-ਗੁਰ ਹ੍ਵੈਗੇ ਸਵਧਾਨਾ। ਦਿਨ ਥੋੜਸਮੋਂ ਚਢਸੋ ਜਹਾਨਾ ॥ ੨੬ ॥ ਹੁਤੀ ਪ੍ਰਭਾਤਿ ਸਭਾ ਮਹਿੰ ਬੈਸੇ। ਸ਼ੋਭਤਿ ਹੈਂ ਕੁਬੇਰ ਬਰ ਜੈਸੇ। ਨਵ ਟੈਕਨ ਕੋ

[1]ਉਧਰ(ਬਾਦਸ਼ਾਹ ਨੇ)।[2](ਗੁਰੂ ਜੀ ਨੇ)ਸਾਨੂੰ ਬਹੁਤਾ ਧਨ ਦੇਕੇ ਪ੍ਰੰਨ ਕੀਤਾ ਹੈ। * ਪਾਃ–ਦੀਨਸ਼ਾਹ।

ਧਨੁਖ ਬਿਸਾਲੇ। ਆਨੇ ਕਾਰੀਗਰ ਤਿਸ ਕਾਲੇ ॥ ੨੭ ॥ ਹੇਰਤਿ ਗੁਰੂ ਹਰਖ ਕੋ ਪਾਯੋ। ਦੀਰਘ ਦਰਬ ਇਨਾਮ ਦਿਵਾਯੋ। ਸਰਬ ਸ਼ਸਤ੍ਰ ਨਿਤ ਨਿਕਟ ਰਖਾਵਤਿ। ਪੁਸ਼ਪ ਧੂਪ ਚੰਦਨ ਚਰਚਾਵਤਿ ॥ ੨੮ ॥ ਤਿਨ ਮਹਿੰ ਦੋਨ ਸਰਾਸਨ[1] ਧਰੇ। ਦਿਢ ਦਰਾਜ਼ ਦੀਖਤਿ ਬਰ ਕਰੇ। ਕਾਤਕ ਮਾਸ ਅਮਾਵਸ਼ ਨਿਸ ਮਹਿੰ। ਦੀਪ ਮਾਲ ਘਰਿ ਘਰ ਜਿਸ ਕਿਸ ਮੁਹਿੰ ॥੨੯ ॥ ਘ੍ਰਿਤ ਸਨੇਹ ਜਲਾਇ ਬਿਸਾਲਾ। ਬਿਬਿਧ ਬਿਧਿਨਿ ਧਰਿ ਦੀਪਕ ਮਾਲਾ।ਗੁਰੂ ਸਦਨ ਕੇ ਚਹੁੰ ਦਿਸ਼ਿ ਜੋਤਿਭਾ ਪ੍ਰਕਾਸ਼ ਦਿਨ ਮਨਹੁੰ ਉਦੋਤ ॥ ੩੦ ॥ ਪੰਚਾਂਮ੍ਰਿਤ ਕਰਿਵਾਇ ਜੁਤਾਏ। ਉਤਸਵ ਰਚਯੋ ਅਨੰਦ ਸਮੁਦਾਏ। ਬਿਤਯੋ ਸੁ ਦਿਨ ਪ੍ਰਤਿਪਦਾ[2] ਬਿਤਾਈ। ਜਮਦੁਤੀਆ[3] ਉਦਤਯੋ ਗ੍ਰਿਹਰਾਈ[4] ॥੩੧॥ ਸੁੰਦਰ ਤੰਬੂ ਇਕ ਲਗਵਾਯੋ। ਬੀਚ ਦੁਚੋਬੇ ਸਚਿਤ ਸੁਹਾਯੋ। ਚਹੁੰ ਦਿਸ਼ਿ ਮਹਿੰ ਕਨਾਤ ਤਨਵਾਈ। ਰੰਗਾ ਰੰਗ ਫਰਸ਼ ਛਿਤ ਛਾਈ ॥੩੨॥ ਬੀਚ ਪ੍ਰਵੇਸ਼ ਭਏ ਤਿਸ ਜਾਇ। ਰੱਛਕ ਦੂਰ ਦੂਰ ਬੈਠਾਇ। 'ਜਾਮ ਏਕ ਲਗਿ ਥਿਰੀਯਹੁ ਖਰੇ[5]'। ਅੰਤਰ ਨਹਿੰ ਪ੍ਰਵੇਸ਼ ਕੋ ਕਰੈ' ॥ ੩੩ ॥ ਇਮ ਕਰਿਕੈ ਚਹੁੰ ਦਿਸ਼ਿ ਤਕਰਾਈ ॥ ਆਪ ਸਥਿਰ ਭੇ ਬੀਚ ਗੁਸਾਈਂ।ਤਿਸ ਛਿਨ ਦਮਕਯੋ ਮਹਿਦ ਅਕਾਸ਼ਾ।ਪਿਖਿਯਤਿ ਭਯੋ ਬਿਸਾਲ ਪ੍ਰਕਾਸ਼ਾ ॥ ੩੪ ॥ ਦੋਇ ਪੁਰਖ ਉਤਰੇ ਤਰ ਆਏ। ਗੁਰ ਦਰਸ਼ਨ ਕਰਿ ਸੀਸ ਨਿਵਾਏ। ਸਾਦਰ ਕਹਿ ਕਰਿ ਨਿਕਟ ਬਿਠਾਰੇ। ਕੁਸ਼ਲ ਅਖਿਲ ਕੋ ਬਾਕ ਉਚਾਰੇ ॥੩੫॥ ਤਿਨਹੁੰ ਪੱਤ੍ਰਿਕਾ ਦਈ ਨਿਕਾਸਿ। ਗ੍ਰਹਣ ਕਰੀ ਕਰ ਮਾਂਹਿ ਹੁਲਾਸ। ਤਤਛਿਨ ਖੋਲਿ ਭਲੀ ਬਿਧਿ ਹੇਰੇ। ਅਮਰਾਵਤੀ ਬਰਣ[6] ਜਿਸ ਕੇਰੇ ॥੩੬॥ ਪੜ੍ਹਿ ਕਰਿ ਸਮੁਝੇ ਸਰਬ ਬ੍ਰਿਤੰਤ। ਤਿਨ ਸਨ ਬਾਤ ਕਰੀ ਭਗਵੰਤ। 'ਪ੍ਰਭੁ ਜੀ ! ਅਬਿ ਬੈਕੁੰਠ ਸਿਧਾਰੋ। ਕਾਰਜ ਇਹਾਂ ਲੀਨ ਕਰਿ ਸਾਰੋ ॥੩੭॥ ਜੋਕਰਿ ਰਹਿਬੋ ਚਹਹੁ ਕ੍ਰਿਪਾਲਾ। ਰਹਹੁ ਧਰਾਤਲ ਕਰਹੁ ਨਿਹਾਲਾ'। ਹੁਕਮ ਅਕਾਲ ਪੁਰਖ ਕੋ ਕਹਯੋ। ਆਗੈ ਕਰਹੁ ਜਥਾ ਚਿਤ ਚਹਯੋ ॥ ੩੮ ॥ ਕਰਤਾਪੁਰਖ ਅਕਾਲ ਕ੍ਰਿਪਾਲਾ। ਤਿਸ ਪਿਤ

[1]ਦੋਵੇਂ ਧਨੁਖ। [2]ਏਕਮ। [3]ਯਮਦ੍ਵਿਤਯਾ=ਕਤਕ ਸੁਦੀ ਦੂਜ। ਯਮ ਨੇ ਆਪਣੀ ਭੈਣ ਯਮੁਨਾ ਦੇ ਘਰ ਇਸ ਦਿਨ ਭੋਜਨ ਪਾਇਆ ਸੀ। ਇਸ ਕਰਕੇ ਇਸ ਦਿਨ ਭੈਣ ਦੇ ਘਰ ਭਰਾ ਖਾਣਾ ਵਿਹਤ ਹੋ ਗਿਆ। 'ਭਾਈ ਦੂਜ' ਏਸੇ ਨੂੰ ਕਹਿੰਦੇ ਹਨ, ਭੈਣਾਂ ਭਰਾਵਾਂ ਨੂੰ ਟਿੱਕਾ ਇਸੇ ਦਿਨ ਲਾਉਂਦੀਆਂ ਤੇ ਕੁਛ ਖਿਲਾਉਂਦੀਆਂ ਹਨ ਤੇ ਭਰਾ ਕੁਛ ਦਿੰਦੇ ਹਨ। [4]ਸੂਰਜ। [5]ਖੜੇ ਰਹਿਣਾ। [6]ਸ੍ਵਰਗ ਦੇ ਅੱਖਰ।

ਕੋ ਹੋ ਪੁੱਤ੍ਰ ਬਿਸਾਲਾ। ਦੁਸ਼ਟ ਤੁਰਕ ਕੀ ਜੜ੍ਹਾਂ ਉਖਾਰੀ। ਪੰਥ ਖਾਲਸਾ ਉਤਪਤਿ ਭਾਰੀ[1] ॥ ੩੯ ॥ ਸੁਧਾ ਮਾਰਗ ਜਗ ਬਿਸਤਾਰਾ। ਕਰਤਾ ਪੁਰਖ ਭਜਨ ਨਿਸਤਾਰਾ। ਕਰਿ ਕਰਿ ਜੁੱਧ ਕ੍ਰੁੱਧ ਭਟ ਭਾਰੇ।ਦੁਸ਼ਟ ਅਨਿਸ਼ਟੀ ਚੁਨਿ ਚੁਨਿ ਮਾਰੇ'॥੪੦॥ ਸੁਨਿ ਕ੍ਰਿਪਾਲ ਤਿਨ ਸੰਗ ਉਚਾਰੀ। 'ਨਾਮ ਤੁ ਕਛੀ ਅੱਗੂ ਹੀ ਤਮਾਰੀ। ਹੁਕਮ ਅਕਾਲ ਪੁਰਖ ਕੋ ਜੈਸੇ। ਸਿਰ ਪਰ ਧਰਿ ਹਮ ਮਾਨਹਿੰ ਤੈਸੇ' ॥ ੪੧ ॥ ਇੱਤਮਾਦਿਕ ਕਹਿ ਸੁਨਿ ਕਰਿ ਭਲੇ। ਨਭ ਕੇ ਮਗ ਹੀ ਤੂਰਨ ਚਲੇ। ਏਕ ਜਾਮ ਲਗਿ ਰਹੇ ਇਕੰਤ। ਨਿਕਸੇ ਵਹਿਰ ਬਹੁਰ ਭਗਵੰਤ ॥ ੪੨ ॥ ਬਦਨ ਪ੍ਰਫੁੱਲਿਤ ਕਮਲ ਸਮਾਨਾ। ਪਦਮ ਪਾਂਖਰੀ ਆਂਖ ਮਹਾਨਾ। ਰਿਦੇ ਅਨੰਦਤਿ ਦੁਗਨ ਚਗੁਨੇ। ਬੈਸੇ ਸਭਿਨਿ ਬਿਖੈ ਦੁਤਿ ਦੂਨੇ* ॥੪੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਅਰਧੇ 'ਪਾਤੀ ਅਕਾਲ ਪੁਰਖ ਪਠਨ†' ਪ੍ਰਸੰਗ ਬਰਨਨੰ ਨਾਮ ਉਨੀਸਮੋ ਅੰਸੂ ॥ ੧੯ ॥

੨੦. [ਜ਼ਖਮ ਦੇ ਤੋਪੇ ਟੁੱਟੇ। ਜੱਗ ਕੀਤਾ]।

ਦੋਹਰਾ ॥ ਸ਼ਾਹ ਬਹਾਦਰ ਸਾਦਰਹਿ ਦੈ ਉਮਰਾਵ ਬੁਲਾਇ। ਜ਼ਖਮ ਲਗੇ ਸੁਧਿ ਲੇਨਿ ਹਿਤ ਸ਼੍ਰੀ ਗੁਰ ਤੀਰ ਪਠਾਇ ॥ ੧ ॥ ਚੌਪਈ ॥ ਕੁੰਚਰ ਪਰ ਅਰੂਢਿ ਤਤਕਾਲੇ।ਅਬਚਲ ਨਗਰ ਪੰਥ ਮਹਿੰ ਚਾਲੇ।ਕੇਤਿਕ ਚਮੂੰ ਸੰਘ ਮਹਿੰ ਆਈ।–ਦਰਸਹਿੰਗੇ ਸ਼੍ਰੀ ਗੁਰ ਮੁਦ ਪਾਈ–॥ ੨ ॥ ਅਸਵਾਰੀ ਤੇ ਤੂਰਨ ਆਏ।ਅਬਚਲ ਨਗਰ ਪਹੁੰਚਿ ਸਮੁਦਾਏ।ਉਚਿਤ ਸਥਲ ਪਿਖਿਕੈ ਤਟ ਸਲਿਤਾ। ਉਤਰਿ ਪਰੇ ਦੇਖਤਿ ਜਲ ਚਲਤਾ ॥ ੩ ॥ ਸਿਵਰ ਕਰਨੇ ਸੁਧ ਤਬਹਿ ਪਠਾਈ। ਸ਼੍ਰੀ ਸਤਿਗੁਰ ਢਿਗ ਅਰਜ਼ ਸੁਨਾਈ। 'ਸ਼ਾਹੁ ਪਠਾਏ ਜੁਗ ਉਮਰਾਵ। ਸੁਧਿ ਲੈਬੇ ਹਿਤ ਦਰਸ਼ਨ ਚਾਵ' ॥ ੪ ॥ ਸੁਨਿਕੈ ਤ੍ਰਿਣ ਦਾਨਾ ਅਰੁ ਖਾਨਾ। ਕਰੇ ਪਠਾਵਨ ਬਾਂਛਤਿ ਨਾਨਾ। ਸਭਿ ਲੇ ਕਰਿ ਅਚਵਨੇ ਮਨ ਭਾਏ। ਥਿਰ ਹੁਇ ਸ਼ੁਮਹਿ ਸ਼ਰੀਰ ਬਿਹਾਏ[2]‡ ॥ ੫ ॥ ਫਰਨੇ ਦੁਪਹਿਰਾ ਭੋ ਸਵਧਾਨਾ। ਸ਼੍ਰੀ ਪ੍ਰਭੁ ਪਠਨੇ ਦੂਤ ਅਗਵਾਨਾ। ਜਾਮ ਦਿਵਸ ਰਹਿ ਤਥਿ ਚਲਿ ਆਏ। ਸੰਗ ਭਲੇ ਨਰ ਕਰਿ ਸਮੁਦਾਏ॥੬॥ਆਗੇ ਪ੍ਰਭੂ ਦਿਵਾਨ ਲਗਾਯੋ। ਰੰਗਾ ਰੰਗ ਫਰਸ਼ ਡਸਵਾਯੋ। ਥਿਰਨੇ ਖਾਲਸਾ ਸ਼ਸਤ੍ਰ ਸੁਹਾਏ। ਤੁਪਕ ਧਨੁਖ ਅਰੁ ਸਿਪਰ ਲਗਾਏ ॥ ੭ ॥ ਦੇਖਿ ਦੂਹ ਹੀ

---

[1]ਉਤਪਤ ਕਰ ਦਿੱਤਾ ਹੈ (ਤੁਸਾਂ ਨੇ) ਭਾਰਾ ਖਾਲਸਾ ਪੰਥ। [2]ਸ਼ਰੀਰ ਦਾ ਥਕਾਨ ਲਾਹਣਾ

*ਪਾ:–ਪੂਨੇ। †ਪਾ:–ਪ੍ਰਭੂ ਸੋ ਬਾਤ। ‡ਪਾ:–ਥਿਰ ਹੋਇਸਿ ਤਹਿ ਨਿਸਾ ਬਿਹਾਏ।

ਤੇ ਉਮਰਾਊ। ਝੁਕੇ ਸਲਾਮ ਕੀਨਿ ਅਗਵਾਊ। ਸਨਮਾਨਤਿ ਲੈ ਨਾਮ ਬੁਲਾਏ। ਕ੍ਰਿਪਾ ਕਰੀ ਗੁਰ ਨਿਕਟ ਬਿਠਾਏ॥੮॥ ਹਾਥ ਜੋਰਿ ਜੁਗ ਅਰਜ਼ ਗੁਜ਼ਾਰੀ। 'ਹਜ਼ਰਤ ਪਠੇ ਸਮੀਪ ਉਚਾਰੀ। ਲੋਨਿ ਜ਼ਖਮ ਕੀ ਸੁਧਿ ਹਮ ਆਏ। ਭਈ ਖੁਸ਼ੀ ਸੁਨਿ ਆਪ ਨਹਾਏ॥੯॥ ਸ਼ਾਹੁ ਸਚਿੰਤ ਭਯੋ ਸੁਧ ਪਾਈ। –ਇਹ ਮੂਢਨ ਕਜ਼ਾ ਕੀਨ ਖੁਟਾਈ–। ਸਭਿ ਪਠਾਨ ਸੰਗੀ ਬੁਲਵਾਏ। ਦੇ ਸਜ਼ਾਇ ਕੋ ਸੋ ਬੁਝਵਾਏ[1] ॥ ੧੦ ॥ ਕਸਮ ਕੁਰਾਨ ਮਹਾਨ ਬਖਾਨੀ। –ਅਪਰ ਨ ਕਿਸ ਕੋ ਸੁਧਿ ਹਮ ਜਾਨੀ। ਲਰਕਾ ਮਹਿਮਾ ਤੇ ਅਨਜਾਨਾ। ਕਿਯ ਬਦਕਾਰ ਆਪ ਹੀ ਪਜ਼ਾਨਾ–'॥ ੧੧॥ ਸੁਨਿ ਕੈ ਸ਼੍ਰੀ ਮੁਖ ਤੇ ਫੁਰ-ਮਾਯੋ। 'ਭਯੋ ਅਕਾਲ ਪੁਰਖ ਜਿਮ ਭਾਯੋ। ਹੈ ਨ ਸਕਹਿ ਕੁਛ ਹੁਕਮ ਬਿਹੀਨਾ। ਨਹਨ ਬਿਖੈ ਆਪਹਿ ਕ੍ਰਿਤ ਕੀਨਾ[2] ॥ ੧੨॥ ਕਹਹੁ ਸ਼ਾਹੁ ਸਨ –ਹਮ ਸੁਖ ਹੋਵਾ। ਘਾਵ ਮਿਲਨੋ ਸੰਕਟ ਨਹਿੰ ਜੋਵਾ–'। ਕਰਤਿ ਬਾਰਤਾ-ਲਾਪ ਬਿਤਾਇ। ਦੈ ਘਟਿਕਾ ਦਿਨ ਰਹਨੋ ਸੁ ਆਇ॥੧੩॥ਸ਼ਸਤ੍ਰ ਸਮੀਪ ਸਮੂਹ ਸੁਹਾਏ। ਬੀਚ ਸਰਾਸਨ ਦੋਇ ਟਿਕਾਏ। ਤਿਨ ਪਰ ਦ੍ਰਿਸ਼ਟਿ ਗਈ ਉਮਰਾਵਨਿ। ਪਿਖੈਂ ਦਰਾਜ਼ ਭਏ ਬਿਸਮਾਵਨ ॥੧੪॥–ਦੋੜੀ ਪਾਟੀ ਬਡੇ ਕਠੋਰ[3]। ਇਨ ਐਂਚਨ ਕੋ ਕਿਸ ਮਹਿੰ ਜ਼ੋਰ। ਮਹਾਂ ਮੁਸ਼ਟ ਜੁਗ ਗੋਸ਼ੇ ਕਠਨੈਂ। ਤੈਸੇ ਪਨਚਿ ਸਿਲੈ ਸਮ ਗਠਨੈਂ[4] ॥ ੧੫ ॥ ਇਹ ਗੁਰ ਪੀਰ ਦਾਵ ਕਰਿ ਨਾਨਾ। ਰਖਹਿ ਦਿਖਾਵਾ ਲੋਕਨ ਨਾਨਾ ਸਮਰਥ ਲਖਹਿੰ, ਮਾਨ ਹੈਂ ਆਨ। ਅਰਪਿ ਉਪਾਇਨ ਅਨਿਕ ਮਹਾਨ ॥੧੬॥ ਨਾਂਹਿ ਤ ਇਹ ਕੁਦੇਡ ਬਡ ਭਾਰੇ। ਨਰ ਐਂਚਹਿ ਬਲ ਕਹਾਂ ਬਿਚਾਰੇ। ਜੋ ਫਰੇਸ਼ਤੇ ਬਲੀ ਬਿਸਾਲਾ। ਸੋ ਖੈਂਚਹਿੰ ਜਿਨ ਓਜ ਕਰਾਲਾ ॥ ੧੭ ॥ ਮਾਨੁਖ ਕੌਨ ਆਜ ਜਗ ਸਾਰੇ। ਧਨੁਖ ਐਂਚਿ ਇਨ ਤੇ ਸਰ ਮਾਰੈ–। ਇੱਤਮਾਦਿਕ ਚਿਤ ਬਿਖੇ ਬਿਚਾਰਤਿ।ਹੇਰਿ ਹੇਰਿ ਕਰਿ ਤਰਕ ਉਠਾਰਤਿ॥੧੮॥ ਸ਼੍ਰੀ ਸਤਿਗੁਰ ਸਭਿ ਅੰਤਰਜਾਮੀ।ਤਰਕਤਿ ਉਮਰਾਵਨ ਲਖਿ ਖਾਮੀ[5]।–ਹਮ ਕੋ ਜਾਨਹਿੰ ਦੰਭ ਕਮਾਵਹਿੰ। ਹੋਤੁ ਦਿਖਾਵਨ ਧਨੁਖ ਟਿਕਾਵਹਿੰ ॥੧੯॥ ਇਹ ਰਣ ਮਹਿੰ[6] ਪਹੁੰਚੇ ਨਹਿੰ ਆਏ। ਆਨੰਦ ਪੁਰਿ ਚਮਕੌਰ ਜੁ ਘਾਏ। ਦਸ ਦਸ ਮਹਿੰ ਕੋ

[1]ਸਜ਼ਾ ਦਾ (ਡਰ ਦੇਕੇ) ਉਹਨਾਂ ਤੋਂ ਪੁੱਛਿਆ ਭਾਵ ਕਿ ਸੱਚ ਸੱਚ ਦੱਸ ਦਿਓ ਨਹੀਂ ਤਾਂ ਸੱਜ਼ਾ ਦਿਆਂਗੇ। [2]ਪੁਰਸ਼ਾਂ ਵਿਚ (ਵੜਕੇ) ਆਪੇ ਹੀ (ਵਾਹਿਗੁਰੂ ਨੇ) ਕਾਰ ਕੀਤੀ ਹੈ। [3]ਬੜੀ ਚੌੜੀ ਪਟੀ ਵਾਲੇ ਕਰੜੇ ਹਨ। [4]ਤੈਸੇ ਹੀ ਚਿੱਲੇ ਪੱਥਰ ਵਰਗੇ ਗਠੇ ਹੋਏ। [5]ਉਮਰਾਵਾਂ (ਦੇ ਦਿਲ) ਦਾ ਖੋਟ ਲਖ ਕੇ। [6]ਭਾਵ ਪਿਛਲੇ ਸਾਡੇ ਜੰਗਾਂ ਵਿਚ।

ਤੀਰ ਨਿਕਾਸਾ। ਸ਼ੱਤ੍ਰ ਬ੍ਰਿੰਦ ਕੋ ਤਤਛਿਨ ਨਾਸ਼ਾ ॥੨੦॥ ਇਨ ਕੋ ਨਿਜ ਬਲ ਚਿਹਨ ਦਿਖਾਵੈਨਿ। ਨਤੁ ਬਲ ਅਪਰਨ ਕਰਹਿੰ ਬਤਾਵਨ[1]—ਇੱਤ੍ਰਾਦਿਕ ਬਿਚਾਰਿ ਗੁਰ ਉਰ ਮਹਿੰ। ਦੋਨਹੁੰ ਧਨੁਖ ਉਠਾਏ ਕਰ ਮਹਿੰ ॥ ੨੧॥ ਦੋਨਹੁੰ ਮੁਸ਼ਟ ਹਾਥ ਇਕ ਧਰੀ। ਦੋਨ ਪਨਚ ਇਕ ਚੁਟਕੀ ਧਰੀ। ਬਲ ਤੇ ਅੰਚੀ ਕੋਣ ਨਿਵਾਏ। ਚਾਂਪ ਪ੍ਰਚੰਡ ਖਿਚੇ ਚਿਰੜਾਏ ॥ ੨੨ ॥ ਖੈਂਚਿ ਖੈਂਚਿ ਇਕ ਦੈ ਦੈ ਬਾਲੇ[2]। ਸਭਿਨਿ ਦਿਖਾਏ ਕਰਤਿ ਉਤਾਲੇ। ਲਗਹੋ ਬਡੋ ਬਲ ਅੰਚਤ ਧਨੁ ਕੋ। ਨਹਿੰ ਬਚਾਵ ਕਿਧ ਘਾਵ ਜੁ ਤਨ ਕੋ॥੨੩॥ ਲਗੋ ਜ਼ਖਮ ਤੋਪੇ ਤੁਟਿ ਗਏ। ਰੁਧਰ ਨਿਕਾਸ ਪਟ ਭੀਜਤ ਭਏ। ਪੂਰਬ ਤੇ ਭੀ ਘਾਵ ਬਡੇਰਾ। ਭਯੋ ਤੁਰਤ ਹੀ ਤਨ ਮਹਿੰ ਹੇਰਾ। ॥ ੨੪ ॥ ਬਿਸਮਤਿ ਮਨ ਕਿਧੋ ਹਾਹਾਕਾਰਾ। 'ਕਹਾਂ ਭਯੋ' ਕਹਿੰ ਸਕਲ ਨਿਹਾਰਾ। ਹਾਥ ਜੋਰਿ ਉਮਰਾਵਨ ਭਾਖਾ। 'ਸ਼੍ਰੀ ਪ੍ਰਭੁ ਕਹਾਂ ਕੀਨ ਇਹ ਕਾਂਖਾ' ॥੨੫॥ ਦੇ ਸਿਰੁਪਾਉ ਬਿਦਾ ਤਬਿ ਕਰੇ। ਸੰਧਯਾ ਭਈ ਦੀਪ ਤਬਿ ਜਰੇ। ਜਮਦੂਤੀਆ ਸਸਿ ਦਿਨ[3] ਤਬਿ ਹੋਤੋ। ਬਡੇ ਜਤਨ ਤੇ ਬੰਧਨ ਕਿਤੇ ॥੨੬॥ ਰਾਤਿ ਬਿਤੀਤ ਪ੍ਰਾਤਿ ਹੁਇ ਆਈ। ਦਿਵਸ ਤੀਜ ਆਇਸੁ ਫੁਰਮਾਈ। 'ਲੇਹੁ ਪੰਚ ਸੈ ਕੌਸ਼ ਰਜਤਪਣ। ਕਰਹੁ ਤਿਹਾਵਲ ਰਸਦ ਖਰੀਦਨ ॥੨੭ ॥ ਇਕ ਸੌ ਕੋ ਚੰਦਨ ਅਨਵਾਵਹੁ। ਗਮਨ ਪ੍ਰਲੋਕ ਸੌਜ ਸਭਿ ਲਯਾਵਹੁ। ਮਾਨਹੁੰ ਬਚਨ,ਕਰਹੁ ਨਹੀਂ ਟਾਰਾ। ਰਿਦੇ ਅਨੰਦ ਭਜੋ ਕਰਤਾਰਾ ॥੨੮॥ ਕਰਹੁ ਆਜ ਤੇ ਤਯਾਰ ਅਹਾਰਾ। ਪ੍ਰਾਤ ਚਤੁਰਥੀ ਹੈ ਬੁਧਿਵਾਰਾ। ਦਿਹੁ ਸਭਿ ਕੋ ਭੋਜਨ ਮਨ ਭਾਯੋ।ਉੱਦਮ ਕਰਹੁ ਸਿੰਘ ਸਮੁਦਾਯੋ' ॥ ੨੯ ॥ ਅਪਰ ਦਰਬ ਘ੍ਰਿਤ ਹਿਤ ਮਿਸ਼ਟਾਨਾ। ਮੇਵਾ ਚੂਨ ਸੁਪੇਦਾ ਆਨਾ। ਲੰਗਰ ਕਰਨ ਲਗੇ ਨਰ ਘਨੇ। ਬਾਸੁਰ ਅਰੁ ਸਗਰੀ ਨਿਸ ਬਨੇ ॥ ੩੦ ॥ ਪੂਪ ਪੂਰਿਕਾ ਚਢਹਿੰ ਕੜਾਹੇ। ਕਰਿ ਤਿਆਰ ਧਰਿ ਕੌਸ਼ਠ ਮਾਂਹੇ। ਬਨੇ ਕਚੌਰੀ ਬਰੇ ਪਕੌਰੇ। ਛਾਰਿ ਮਸਾਲੇ ਦਧਿ ਮਹਿੰ ਬੋਰੇ ॥ ੩੧ ॥ 'ਬਿਲਮ ਨ ਕਰਹੁ ਧਾਇ ਸਭਿ ਜਾਵਹੁ। ਪੁਰਿ ਤੇ ਸੌਜ ਖਰੀਦ ਲਿਆਵਹੁ'। ਦਯਾ*

[1]ਨਹੀਂ ਤਾਂ ਹੋਰਨਾਂ ਨੂੰ (ਸਾਡਾ) ਬਲ ਦੱਸਣਗੇ ਭਾਵ ਇਹ ਹੈ ਕਿ ਲੋਕਾਂ ਨੂੰ ਵੀ ਇਹ ਕਹਿਣਗੇ ਕਿ ਛਲ ਵਾਸਤੇ ਭਾਵੇਂ ਧਨੁਖ ਰੱਖੇ ਹੋਏ ਹਨ। [ਬਲ=ਤਾਕਤ। ਬਲ=ਛਲ,ਛਲ ਨਾਮ ਹੈ ਛਲ ਦਾ, ਬਨਾਵਟ]। [2]ਇਕ ਦੇ ਬਾਲੇ ਦਿਤੇ। [3]ਸੋਮਵਾਰ। *ਪਿਛੇ ਅੰਸੂ ੧੪ ਦੇ ਅੰਕ ੪੬ ਦੇ ਫੁਟ ਨੋਟ ਵਿਚ ਦੱਸ ਆਏ ਹਾਂ ਕਿ ਛਾਪੇ ਦੇ ਨੁਸਖੇ ਵਿਚ ਦਇਆ ਸਿੰਘ ਜੀ ਦਾ ਪਰਲੋਕ ਗਮਨ ਦਰਸਾਇਆ ਹੈ ਜੋ ਲਿਖਤੀ ਨੁਸਖਿਆਂ ਵਿਚ ਨਹੀਂ, ਤਿਵੇਂ ਉਸੇ ਛਾਪੇ ਦੇ ਨੁਸਖੇ ਵਿਚ ਇਥੇ ਪਾਠ 'ਜੋਧਾ ਸਿੰਘ' ਹੈ। (ਦੇਖੋ ਅੰਸੂ ੮ ਅੰਸੂ ੨੪ ਅੰਕ ੧੨ ਦੀ ਹੇਠਲੀ ਟੂਕ)।

ਸਿੰਘ ਅਰੁ ਧਰਮ ਸਿੰਘ ਸੁਨਿ।ਆਦਿ ਸੰਤੋਖ ਸਿੰਘ ਸਭਿਗੁਨਿ ਗੁਨਿ[1]॥੩੨॥
ਲੈ ਗਨ ਧਨ ਕੌ ਨਗਰ ਪ੍ਰਵੇਸ਼ੇ। ਰਸਦ ਖਰੀਦਨ ਕੀਨਿ ਵਿਸ਼ੇਸ਼ੇ। ਬੰਧਿ
ਪੋਟੀਨ[2] ਉਠਾਇ। ਦੀਨਸਿ ਅਬਚਲ ਨਗਰ ਪੁਚਾਇ ॥ ੩੩ ॥ ਬ੍ਰਿੰਦ
ਕਰਾਹੇ ਦਏ ਚਢਾਈ। ਲਗਿ ਪਕਵਾਨ ਹੋਨਿ ਸਮੁਦਾਈ। ਕਰਿ ਸ਼ਨਾਨ
ਸੁਚ ਤੇ ਸਭਿ ਲਗਾਇ। ਕਰਹਿੰ ਤਯਾਰ ਕੋ ਧਰਹਿੰ ਟਿਕਾਇ॥ ੩੪ ॥ ਚਿਤ
ਸੰਚਿੰਤ ਸਭਿ ਕੋ ਹੁਇ ਰਹੈ।–ਗੁਰ ਬੈਕੁੰਠ ਗਮਨ ਕੋ ਲਹੈ। ਕੌ ਵਾਲੀ ਅਬਿ
ਦਹਾਂ ਹਮਾਰੇ। ਕਿਸਕੋ ਦਰਸ਼ਨ ਕਰਹਿਂ ਨਿਹਾਰੇ–॥ ੩੫ ॥ ਸ਼ੂਵਤ ਸ਼ੋਨ
ਘਾਵ ਜੁ ਗੁਰ ਤਨ ਮੈਂ। ਪਿਖਹਿਂ ਬਿਖਾਦਮਾਨ ਹੁਇ ਮਨ ਮੈਂ। ਪਾਟੀ ਬੰਧ
ਕਰਹਿਂ ਉਪਚਾਰ।ਚਹੁੰਦਿਸ਼ਿ ਜੁਗਮ ਚਵਰ ਕੌ ਧਾਰਿ॥ ੩੬ ॥ ਦਿਵਸ ਤੀਜ
ਕੌ ਜਬਹਿ ਬਿਤਾਯੋ। ਪੁਨ ਨਿਸ ਮਹਿਂ ਪਕਵਾਨ ਪਕਾਯੋ। ਕਰਤਿ ਰਹੇ
ਮਿਲਿ ਨਰ ਸਮੁਦਾਯਾ। ਪ੍ਰਾਤਿ ਹੋਤਿ ਲਗਿ ਪੁੰਜ ਕਰਾਯਾ ॥ ੩੭ ॥ ਸਭਿ-
ਹਿਨਿ ਕੀਨੋ ਸੋਚ ਸ਼ਨਾਨਾ। ਤਿਸ ਛਿਨ ਸ਼੍ਰੀ ਗੁਰ ਹੁਕਮ ਬਖਾਨਾ। 'ਚਾਰੋਂ
ਬਰਣ ਜੁ ਆਸ਼੍ਰਮ ਚਾਰ। ਸਭਿ ਸੋਂ ਕਹਿ ਦੀਜੈ ਇਕ ਵਾਰ ॥ ੩੮ ॥ ਕਰਹੁ
ਪਕਾਰਨਿ ਦੇਹੁ ਬਿਠਾਇ। ਦੇਰ ਨ ਕੀਜੈ ਅਸਨ ਅਚਾਇ'। ਸੁਨਿ ਗੁਰ
ਹੁਕਮ ਪੁੰਜ ਨਰ ਧਾਏ। ਜਾਇ ਸਭਿਨਿ ਕੌ ਸ਼ੋਨ ਸੁਨਾਏ ॥੩੯॥ 'ਅਚਨ
ਅਹਾਰ ਜੱਗ ਕੋ ਆਵਹੁ। ਲਖਹੁ ਤਯਾਰ ਨਹਿਂ ਬਿਲਮ ਲਗਾਵਹੁ'।
ਸੁਨਿ ਸੁਨਿ ਸਾਧ ਫਕੀਰ ਅਤੀਤ। ਦਿਜ ਆਦਿਕ ਆਏ ਧਰਿ ਪ੍ਰੀਤ॥੪੦॥
–ਗੁਰ ਘਰ ਕੋ ਕੁਨਕਾ ਜੋ ਖਾਇ। ਪਾਵਨ ਤਨ ਮਨ ਤੇ ਹੁਇ ਜਾਇ–। ਇਮ
ਮਨ ਜਾਨਿ ਬਰਣ ਜੇ ਚਾਰ। ਆਸ਼੍ਰਮ ਚਾਰੋਂ ਕਰਨ ਅਹਾਰ ॥ ੪੧ ॥ ਅਪਰ
ਭੇਖ ਧਾਰੀ ਸਭਿ ਆਏ। ਅਬਚਲ ਨਗਰ ਭੀਰ ਸਮੁਦਾਏ। ਇਕ ਦਰਸਹਿਂ
ਇਕ ਆਵਹਿਂ ਚਲੇ। ਇਕ ਬੈਠੇ ਪੰਕਤਿ ਕਰਿ ਭਲੇ ॥ ੪੨ ॥ ਇਤਿ ਸ਼੍ਰੀ ਗੁਰ
ਪ੍ਰਤਾਪ ਸੂਰਜ ਗ੍ਰੰਥੇ ਪ੍ਰਥਮ ਅੰਸੇ 'ਜੱਗ ਕਰਨ' ਪ੍ਰਸੰਗ ਬਰਨਨੰ ਨਾਮ ਬੀਸਮੋ ਅੰਸੂ ॥ ੨੦ ॥

੨੧. [ਜੋਤੀ ਜੋਤ ਸਮਾਉਣ ਦੀ ਤਿਆਰੀ। ਉਪਦੇਸ਼]।

ਦੋਹਰਾ ॥ ਬਰਣਾਸ਼੍ਰਮ ਕੀ ਪੰਕਤਾਂ ਪ੍ਰਿਥਕ ਪ੍ਰਿਥਕ ਬੈਠਾਇ। ਸਾਦਰ ਦੇਤਿ
ਅਹਾਰ ਕੌ ਨੀਰ ਪ੍ਰਿਥਕ ਕਰਿ ਪਾਇ ॥ ੧ ॥ ਚੌਪਈ ॥ ਪੂਰਬ ਪੰਚਾਮ੍ਰਿਤ
ਬਰਤਾਯੋ। ਦੇਤਿ ਸ਼ੀਘ੍ਰਤਾ ਸਭਿਹਿਨਿ ਪਾਯੋ। ਪੂਪ ਪੂਰਿਕਾ ਪੁੰਜ ਕਚੌਰੀ।
ਬਰੇ ਪਕੌਰੇ ਦੇ ਸਭਿ ਠੌਰੀ ॥ ੨ ॥ ਅਤਿ ਸ੍ਵਾਦਲ ਗੁਰ ਜੱਗਯ ਅਹਾਰਾ।

[1]ਸੋਚ ਸੋਚਕੇ। [2]ਪੰਡਾਂ ਪਾਂਡੀਆਂ ਨੇ।

ਅਚਹੈਂ ਸਰਾਹੈਂ ਬਿਬਿਧ ਪ੍ਰਕਾਰ। ਰੁਚਿ ਅਨੁਸਾਰ ਅੱਗੂ ਸਭਿ ਧਰੈਂ। ਤ੍ਰਿਪਤ ਭਏ ਭੀ ਥੋਬੋ ਕਰੈਂ ॥ ੩ ॥ ਫਿਰੈਂ ਸ਼ੀਘ੍ਰ ਤੇ ਪ੍ਰੋਸਨਹਾਰੇ। 'ਲੇਹੁ ਲੇਹੁ' ਸਭਿ-ਹੂੰਨਿ ਉਚਾਰੈਂ। ਮਨ ਭਾਵਤਿ ਕੋ ਭੋਜਨ ਦੀਨਿ। ਆਛੀ ਰੀਤਿ ਅਚਵਨੋ ਕੀਨਿ ॥ ੪ ॥ ਸ੍ਵਾਦ ਪਾਇ ਸਭਿਹੂੰਨਿ ਸਰਾਹੈਂ। ਪਾਨ ਪਖਾਰੈਂ ਤ੍ਰਿਪਤੀ ਪਾਹੈਂ। ਸੁਜਸੁ ਕਰਤਿ ਗੁਰ ਕੋ ਲਹਿ ਦਰਸ਼ਨ। ਕਦਮ ਪਦਮ ਕੋ ਹਾਥ ਸਪਰਸ਼ਨ ॥ ੫ ॥ ਆਪ ਆਪਨੇ ਥਾਨ ਪਧਾਰੇ। ਸੋ ਦਿਨ ਬੀਤਨੋ ਦੇਤਿ ਅਹਾਰੇ। ਸਭਿ ਕੋ ਸੰਗ ਭਨੀ ਗੁਰਬਾਨੀ। 'ਸਿਮਰਹੁ ਪਰਮੇਸ਼੍ਵਰ ਗੁਨ ਖਾਨੀ ॥ ੬ ॥ ਪ੍ਰਾਤਿ ਪੰਚਮੀ ਸੁਰ ਤੂਰ ਵਾਰ। ਦਿਵਸ ਭਲੋ ਉਰ ਲੀਨਿ ਬਿਚਾਰ। ਹੁਇ ਤਮਾਰੀ ਹਮਰੀ ਪਰਲੋਕ। ਧਰਹੁ ਅਨੰਦ ਨ ਕੀਜਹਿ ਸ਼ੋਕ ॥੭॥ ਜਾਗ੍ਰਣ ਕਰੋ ਜਪਹੁ ਗੁਰਬਾਨੀ। ਸੰਚ ਲੇਹੁ ਸਭਿ ਸੌਜ ਮਹਾਨੀ। ਚੰਦਨ ਆਦਿ ਸਕਲ ਹੀ ਲਮਾਏ। ਕਿਧਹੁੰ ਨਹੀਂ, ਸੁਧ ਦੇਹੁ ਬਤਾਏ' ॥ ੮ ॥ ਸੁਨਿ ਸੰਤੋਖ ਸਿੰਘ ਸੁਧਿ ਲੀਨ। ਜਹਿ ਕਹਿ ਫਿਰਿ ਕਰਿ ਹੋਰਨ ਕੀਨ। ਜੋ ਜੋ ਵਸਤੁ ਪਹੁਚੀ ਆਇ। ਕਰੀ ਨਿਵੇਦਨ ਗੁਰ ਢਿਗ ਜਾਇ ॥੯॥ 'ਪ੍ਰਭੁ ਜੀ! ਸੋ ਮਨ ਚੰਦਨ ਆਯੋ। ਅਤਰ ਗੁਲਾਬ ਧਰਨੋ ਸਮੁਦਾਯੋ। ਸੂਖਮ ਚੀਰ ਮੋਲ ਬਹੁ ਕੇਰਾ। ਸੀਵਨਹਾਰ ਸਿਵਤ ਇਸ ਬੇਰਾ ॥ ੧੦ ॥ ਪ੍ਰਾਤਿ ਹੋਤਿ ਲਗਿ ਪੋਸ਼ਿਸ਼ ਸਾਰੀ। ਬਨਹਿ ਨਵੀਨ ਆਪ ਕੀ ਤਮਾਰੀ। ਭਾਰ ਕੁਸ਼ਾ ਕੋ ਆਨਿ ਧਰਾਯੋ। ਜਵ ਤਿਲ ਘ੍ਰਿਤ ਕੋ ਪੁੰਜ ਅਨਾਯੋ'॥੧੧॥ ਇੱਤਯਾਦਿਕ ਸਭਿ ਵਸਤੁ ਬਤਾਈ। ਦੀਪਮਾਲ ਜਹਿ ਕਹਿ ਕਰਿਵਾਈ। ਪੌਰ ਪੌਰ ਪਰ ਘਰ ਘਰ ਪਰ ਧਰਿ। ਕਰਨੋ ਪ੍ਰਕਾਸ਼ ਤਿਮਰ ਕੋ ਪਰਿਹਰ॥੧੨॥ ਜਹਿ ਕਹਿ ਗੁਰਬਾਨੀ ਕੋ ਜਪੈਂ। ਪ੍ਰੇਮ ਪ੍ਰਮੇਸ਼ਰ ਕੇ ਮਨ ਰਪੈਂ। ਥਿਰੋ ਇਕੰਤ ਆਪ ਭਗਵੰਤ। ਮਿਲੇ ਪੁੰਜ ਸਿਖ ਸੰਤ ਮਹੰਤ ॥ ੧੩ ॥ 'ਦੁਰਲਭ ਦਰਸ਼ਨ ਕਰਿ ਲਿਹੁ ਅਬੈ'। ਕਹਿ ਆਪਸ ਮਹਿ ਪਹੁੰਚੇ ਸਭੈ। ਰਾਤਿ ਬਿਤਾਈ ਜਾਗ੍ਰਨ ਕਰਿ ਕੈ। ਸਤਿਗੁਰ ਕੇ ਗੁਨ ਸਿਮਰਿ ਸਿਮਰਿ ਕੈ ॥੧੪॥ ਜਾਮ ਰਹੀ ਜਬਿ ਸੌਚ ਸ਼ਨਾਨੇ। ਸ਼੍ਰੀ ਪ੍ਰਭੁ ਕਰਿ ਕੈ ਲਾਯਸ ਧਯਾਨੇ। ਸਤਿ ਚੇਤਨ ਆਨੰਦ ਬਿਸਾਲਾ। ਨਿਜ ਸਰੂਪ ਮਨ ਥਿਰੇ ਕ੍ਰਿਪਾਲਾ ॥ ੧੫ ॥ ਨਭ ਸਮ ਬ੍ਯਾਪਕ ਜੋ ਸਭਿ ਮਾਂਹੀ।ਅਸ ਪ੍ਰਮਾਤਮਾ ਬਿਨ ਕੋ ਨਾਂਹੀ। [1]ਭੂਤ

[1]ਇਥੋਂ 'ਸਤਿ, ਚੇਤਨ, ਆਨੰਦ ਰੂਪ' ਤੇ 'ਅਸੱਤ, ਜੜ੍ਹ, ਦੁਖ ਰੂਪ' ਦੀ ਵਿਚਾਰ ਚੱਲੀ ਹੈ।

ਭਵਿੱਖ ਨ ਨਾਸ਼ ਪ੍ਰਣਾਮ[1]। ਯਾਂਤੇ 'ਸੱਤਿ' ਕਹਤਿ ਸ਼ਰੁਤਿ ਨਾਮ[2] ॥ ੧੬ ॥ ਮਾਇਆ ਜਗਤ ਅਵਿੱਦ੍ਯਾ ਆਦਿ[3]।ਜਿਸ ਬਿਹੀਨ ਜੜ ਸਹਤ ਬਿਖਾਦ[4] ਮੇਲੇ ਭਏ ਤੇ ਦੇਹ ਜਿਤੇਕ[5]। ਕ੍ਰਿਯਾਵਾਨ ਹੈਂ ਸਹਤ ਬਿਬੇਕ[6] ॥ ੧੭ ॥ ਯਾਂਤੇ ਚੇਤਨ ਨਾਮ ਬਤਾਵੈਂ। ਮਨ ਆਦਿਕ ਚੰਚਲ ਹੈ ਜਾਵੈਂ[7]। ਜਿਸ ਬਿਹੀਨ ਦੁਖਿ ਸਗਰੇ ਹੇਰੀ[8]। ਬਿਸ਼ਯਾਨੰਦ ਬੂੰਦ ਜਿਸ ਕੇਰੀ[9] ॥ ੧੮ ॥ ਸੋ ਆਨੰਦ ਕੋ ਉਦਧਿ ਅਪਾਰਾ[10]।ਤਿਸ ਮਹਿੰ ਬ੍ਰਿੱਤਿ ਟਿਕੀ ਇਕ ਸਾਰਾ[11]। ਜੋ ਮਾਨਵ ਅੱਗ੍ਯਾਨ ਬਿਨਾਸ਼ੈ[12]।ਪਾਇ ਕ੍ਰਿਪਾ ਸਮਝੈਂ ਗੁਰ ਆਸ਼ੈ॥੧੯॥ ਬ੍ਰਿੱਤਿ ਸਥੂਲ ਤੇ ਲੀਨਿ ਹਟਾਇ। ਸੂਖਮ ਕੇ ਬਿਚਾਰ ਮਨ ਲਾਇ। ਦੱਜੂ ਸਰਪ ਜਗਤ ਕੋ ਜਾਨਾ। ਸੱਤਿ ਸਰੂਪ ਆਪਨੋ ਮਾਨਾ ॥ ੨੦ ॥ ਬਾਲਕ, ਤਰੁਨ ਬ੍ਰਿੱਧ ਨਹਿੰ ਹੋਵਾ। ਜਨਮਹਿ ਨਹੀਂ, ਮਰਨ ਨਹਿੰ ਜੋਵਾ। ਦੇਹਾਦਿਕ ਹੈਂ ਨਿਰਵਾਰ। ਸੋ ਸਰੂਪ ਜਾਨਹੁੰ ਨਿਰਧਾਰ[13] ॥੨੧॥ ਹਰਖ ਸ਼ੋਕ ਤਿਨ ਕਹੁ ਕਿਮ ਹੋਵੈ।ਰੂਪ ਅਨਾਸ਼ੀ ਬਿਨ ਦੁਖ ਜੋਵੈ[14]। ਅੰਮ੍ਰਿਤ ਵੇਲੇ ਨੈਨ ਉਘਾਰੇ। ਸਿੰਘਨ ਸਕਲ ਬੰਦਨਾ ਧਾਰੇ॥੨੨॥ਹਾਥ ਜੋਰਿ ਅਰਦਾਸ ਬਖਾਨੀ।'ਕਹਹੁ ਆਪ ਉਪਦੇਸ਼ਨਿ ਬਾਨੀ। ਅਬਿ ਤੁੰ ਦਰਸ਼ਨ ਤੇ ਸੁਖ ਪਾਵੈਂ। ਜਿਹ ਸੁਨਿ ਪੀਛੈ ਮਨ ਠਹਿਰਾਵੈਂ[15] ॥ ੨੩ ॥ ਸ਼੍ਰੀ ਗੁਰ ਗੋਬਿੰਦ ਸਿੰਘ ਉਚਾਰੇ। 'ਸੁਨਹੁੰ ਖਾਲਸਾ! ਤੁਮ ਮਮ ਪਯਾਰੇ! ਨੇਤਿ[16] ਰਚੀ ਪਰਮੇਸ਼ੁਰ ਜੈਸੋ।ਭੂਤ ਭਵਿੱਖ ਨ

---

[1]ਪਿਛੇ ਅਗੇ (ਬੀਤ ਚੁਕੇ ਤੇ ਆਉਣ ਵਾਲੇ ਸਮੇਂ ਵਿੱਚ) ਜਿਸ ਦਾ ਨਾਸ਼ ਤੇ ਪ੍ਰਣਾਮ ਨਹੀਂ ਹੁੰਦਾ, ਭਾਵ ਜੋ ਸਦਾ 'ਹੈ'। [2]ਸ਼ਰੁਤੀ (ਉਸ ਪ੍ਰਮਾਤਮਾ ਦਾ) ਨਾਮ 'ਸੱਤਿ' ਕਹਿੰਦੀ ਹੈ। [3](ਚੇਤਨ ਚਲਿਆ) ਜੋ ਅਵਿਦਿਆ, ਮਾਇਆ ਤੇ ਜਗਤ ਆਦਿਕ ਹਨ। [4]ਜਿਸ (ਚੇਤਨ) ਤੋਂ ਬਿਨਾ (ਇਹ ਸਾਰੇ) ਜੜ੍ਹ ਤੇ ਨਿਸ਼ਚੇਸ਼ੁ ਹੈਨ। [ਸੰਸ:, ਵਿਖਾਦ=ਜਿਸ ਵਿੱਚ ਚੇਸ਼ਟਾ ਨਾ ਹੋਵੇ]। [5](ਜਿਸ ਦੇ) ਮੇਲ ਹੋਇਆਂ ਜਿਤਨੀਆਂ ਦੇਹਾਂ ਹਨ.....। [6]ਗਜਾਤ ਸਹਿਤ ਤੇ ਕ੍ਰਿਆ ਵਾਲੀਆਂ ਹੋ ਜਾਂਦੀਆਂ ਹਨ। [ਬਿਬੇਕ=ਗਜਾਤ]। [7]ਭਾਵ, ਜਿਸਦੀ (ਚੇਤਨਤਾ) ਕਰਕੇ ਮਨ ਆਦਿਕ ਸਫੁਰਨ ਹੋ ਜਾਂਦੇ ਹਨ। [8](ਹੁਣ 'ਅੰਦ' ਟੁਰਿਆ। ਜਿਸ ਅਨੰਦ ਰੂਪ ਤੋਂ ਬਿਨਾਂ ਸਾਰੇ ਦੁਖੀ ਨਜ਼ਰ ਪੈਂਦੇ ਹਨ। [9]ਵਿਸ਼ੇ ਵਿੱਚ ਜੋ ਰਸ (ਆਉਂਦਾ) ਹੈ (ਉਹ) ਉਸ (ਆਨੰਦ ਸਾਗਰ) ਦੀ ਬੂੰਦ ਮਾਤ੍ਰ ਹੈ। [10]ਉਹ ਜੋ ਅਨੰਦ ਦਾ ਅਪਾਰ ਸਮੁੰਦਰ ਹੈ। [11]ਭਾਵ ਸਤ ਚੇਤਨ ਆਨੰਦ ਵਿੱਚ ਜਿਨ੍ਹਾਂ ਦੀ ਬ੍ਰਿਤੀ ਇਕ ਸਾਰ ਟਿਕ ਗਈ ਹੈ। [12](ਐਉਂ ਜੋ) ਮਨੁੱਖ ਅਗਿਆਨ ਦਾ ਨਾਸ਼ ਕਰ ਲੈਂਦੇ ਹਨ। [13]ਨਿਸ਼ਚੇ ਕਰਕੇ ਉਹ ਆਪਣਾ ਸਰੂਪ ਜਾਣਿਆ ਹੈ। [14]ਜੋ (ਆਪਣੇ ਸਰੂਪ ਨੂੰ) ਸਤਿ, ਚੇਤਨ, ਆਨੰਦ ਵੇਖਦੇ ਹਨ [ਅਨਾਸ਼ੀ=ਸਤਿ। ਬਿਨ ਦੁਖ=ਆਨੰਦ]। [15]ਹੋਣ ਹਾਰ, ਭਾਵੀ, ਨੀਯਤ ਕੀਤੀ ਹੋਈ ਬਾਤ।

ਮਿਟੈ ਸੁ ਕੈਸੇ ॥੨੪॥ਜੋ ਜਨਮੈ ਹੁਇ ਹੈ ਤਿਨ ਮਰਨਾ।ਦ੍ਰਿਸ਼ਟਮਾਨ ਲਹਿ ਨਾਸ਼ ਪ੍ਰਹਰਨਾ[1]। ਨਿਸ ਦਿਨ ਸੂਰਜ ਚੰਦ ਉਪਾਏ[2]। ਆਰਬਲਾ ਇਨ* ਗਿਨਤਿ[3] ਬਿਤਾਏ ॥੨੫॥ ਸਦਾ ਅਕਾਲ ਕਾਲ ਭਗਵਾਨਾ[4]।ਪੁਜੈ ਅਉਧ ਸਭਿ ਕੋ ਕਰਿ ਖਾਨਾ[5]। ਚਉਦਹਿ ਲੋਕ ਬਿਖੈ ਥਿਰ ਕੋਇ ਨ। ਕੋ ਅਸ, ਕਾਲ ਬਸੀ ਜੋ ਹੋਇ ਨ ॥੨੬॥ਪੰਚ ਤੱਤ ਕੋ ਜਗ ਬਿਸਤਾਰਾ। ਤਿਨ ਭੀ ਭੁੱਖਹਿ ਕਾਲ ਕਰਾਰਾ[6]। ਜਬਿ ਕਾਰਨ ਹੀ ਲਹਯੋ ਬਿਨਾਸ਼ਾ। ਕਾਰਜ ਥਿਰਿਬੇ ਕੀ ਕਿਤ ਆਸਾ[7]?॥੨੭॥ਸਭਿ ਕੋ ਰਚਨਹਾਰ ਕਮਲਾਸਨ[8]।ਕਾਲ ਪੁਰਖ[9] ਭਖਿ ਕਰਹਿ ਬਿਨਾਸ਼ਨ। ਤਿਮ ਹੀ ਬਿਸ਼ਨੁ ਸ਼ੰਭੁ ਬਡ ਦੋਊ।ਪੁਜੈ ਔਧ ਥਿਰ ਰਹੈ ਨ ਕੋਊ ॥ ੨੮ ॥ ਅਪਰਨ ਕੀ ਗਿਨਤੀ ਕਹੁ ਕੌਨ। ਜੋ ਥਿਰ ਰਹੈ ਚੌਦਹੂੰ ਭੌਨ[10]। ਯਾਂਤੇ ਥੂਲ ਦ੍ਰਿਸ਼ਟਿ ਕੋ ਨੇਹੁ। ਨਹਿੰ ਆਛੇ ਦੇ ਕਸ਼ਟ ਅਛੇਹੁ ॥੨੯॥ ਸਤਿ ਚੇਤਨ ਆਦਿਕ† ਜੋ ਕਹੀਯਤਿ। ਸੂਖਮ ਤੇ ਅਤਿ ਸੂਖਮ ਲਹੀਯਤਿ। ਤਿਸ ਢਿਗ ਕਾਲ ਨ ਪਹੁੰਚੈ ਜਾਇ[11]। ਅਬਿਨਾਸ਼ੀ ਜੋ ਨੀਤ ਰਹਾਇ ॥੩੦॥ ਸੋ ਸਰੂਪ ਅਪਨੋ ਪਹਿਚਾਨੋ। ਰਹੋ ਅਨਦ ਸ਼ੋਕ ਨਹਿੰ ਠਾਨੋ। ਇਸ ਸਮ ਸਦਾ, ਬਾਲ ਨਹਿੰ ਤਰੁਨਾ ਬ੍ਰਿੱਧ ਨ ਜਨਮ ਨ ਹੁਇ ਕਬਿ ਮਰਨਾ ॥ ੩੧ ॥ ਦੁਖ ਦਾਰਿੱਦ੍ਰ ਨਹੀਂ ਜਿਸ ਮਾਂਹੀ। ਰੂਪ ਅਨੰਦ ਬਿਘਨ ਕੋ ਨਾਂਹੀ। ਸ੍ਰੀ ਸਤਿਗੁਰ ਕੋ ਤਹਾਂ ਨਿਵਾਸੁ।

---

[1]ਜੋ ਦਿਖਾਈ ਦੇ ਰਿਹਾ ਹੈ ਸਭ ਨੇ ਨਾਸ਼ ਹੋ ਜਾਣਾ ਹੈ। (ਅ) ਨਾਸ਼=(ਪਿੱਛੋਂ) ਨਾਸ਼ (ਹੁੰਦਾ ਰਿਹਾ ਹੈ)। ਪ੍ਰਹਰਨਾ=(ਅਗੋਂ ਭੀ) ਨਾਸ਼ (ਹੋਵੇਗਾ)। [ਨਾਸ਼=ਬਿਨਾਸ਼। ਪ੍ਰਹਰਨ=ਵਿਨਾਸ਼]। [2]ਸੂਰਜ, ਚੰਦ ਤੇ ਦਿਨ ਰਾਤ ਉਪਾਏ ਹਨ। (ਅ) ਰਾਤ ਨੂੰ ਚੰਦ ਦਿਨ ਨੂੰ ਸੂਰਜ ਉਪਜਦੇ (ਪ੍ਰਗਟਦੇ) ਹਨ। (ਚੰਦ ਦੀ ਗਿਣਤੀ ਤਿਥਾਂ ਤੇ ਸੂਰਜ ਦੀ ਗਿਣਤੀ ਦਿਨ ਵਾਰ ਦੇਂਦੀ ਹੈ, ਇਸ ਗਿਣਤੀ ਨਾਲ ਆਰਬਲਾ ਵਿਹਾ ਰਹੀ ਹੈ)। [3]ਇਨ੍ਹਾਂ (ਦਿਨ ਰਾਤ ਨੂੰ) ਗਿਣਦਿਆਂ। [4]ਇਕ ਕਾਲ ਸਦਾ ਅਕਾਲ ਹੈ। (ਕਾਲ ਨਾਲ ਭਗਵਾਨ ਪਦ ਸਤਿਕਾਰ ਲਈ ਲਾਇਆ ਹੈ, ਜੋਸੋ ਕਹੀਦਾ ਹੈ, ਭਗਵਾਨ ਵੇਦ ਵਿਆਸ)। [5]ਖਾਂਦਾ ਹੈ। [6]ਉਨ੍ਹਾਂ ਨੂੰ ਭੀ ਭਜਾਨਕ ਕਾਲ ਭੁੱਖਦਾ ਹੈ। [7]ਭਾਵ, ਪੰਚ ਤਤ ਤੋਂ ਜਗਤ ਬਣਿਆ ਹੈ, ਸੋ ਪੰਚ ਤੱਤ ਜਗਤ ਦਾ ਕਾਰਨ ਹੋਏ, ਤਦ ਬਿਨਾਸ ਸਰੂਪ ਦਾ ਕਾਰਜ, ਜੋ ਜਗਤ ਹੈ, ਕੀਕੂੰ ਅਵਿਨਾਸ਼ ਹੋ ਸਕਦਾ ਹੈ? [8]ਬ੍ਰਹਮਾ। [9]ਕਾਲ, ਯਮ [ਸੰਸਃ, ਕਾਲਪੁਰਖ=ਕਾਲ, ਯਮ]। [10]ਭਾਵ ਇਹ ਕਿ ਬ੍ਰਹਮਾ ਬਿਸ਼ਨੁ ਸ਼ਿਵ ਸਦਾ ਥਿਰ ਇਹ ਭੀ ਨਹੀਂ ਤਾਂ ਹੋਰ ਕੌਣ ਥਿਰ ਹੈ ਚੌਦਾਂ ਭਵਨਾਂ ਵਿਚ। [11]ਨਾ ਪਹੁੰਚਦਾ ਹੈ ਨਾ ਖਾ ਸਕਦਾ ਹੈ।

*ਪਾਃ—ਦਿਨ। †ਪਾਃ—ਸੱਤਾ ਚੇਤਨ ਮਾਤ੍ਰ।

ਜਿਮ ਠਾਂ ਹਰਖ ਨ ਸ਼ੋਕ ਨ ਨਾਸ਼* ॥ ੨੨ ॥ ਪਰਮ ਦੁਖੀ ਲਖਿ ਜਗ ਕੋ ਜੀਵ।ਜਿਨ ਕੋ ਮਨ ਸੁਖ ਸ਼ਾਂਤਿ ਨ ਥੀਵ। ਦੇਹ ਅਹੰਤਾ ਧਰਿ ਧਰਿ ਗਾਢੇ। ਦਿਨ ਪ੍ਰਤਿ ਰਾਗ ਦ੍ਵੈਖ ਬਹੁ ਬਾਢੇ ॥ ੨੩। ਪੰਚ ਕਲੇਸ਼ਨ[1] ਬਸੀ ਹਮੇਸ਼। ਭਰਮਤਿ ਮਾਇਆ ਲਗੀ ਹਮੇਸ਼। ਬਾਦ ਬਿਰੋਧੀ ਪਚਿਪਚਿ ਮਰੈਂ। ਸੰਕਟ ਸਹੈਂ ਨਰਕ ਮਹੁ ਪਰੈਂ ॥੨੪॥ ਤਿਨ ਜੀਵਨ ਕੋ ਹਿਤ ਕੋ ਕਰਿਬੇ। ਸਤਿ-ਗੁਰ ਕਰੈਂ ਦੇਹ ਜਗ ਧਰਿਬੇ।ਅਪਨੀ ਸ਼ਕਤਿ ਸਹਿਤ ਉਪਦੇਸ਼ੈਂ। ਉਰ ਤੇ ਹਰਹਿਂ ਬਿਕਾਰ ਬਿਸ਼ੇਸ਼ੈ ॥੨੫॥ ਭਲੇ ਪੰਥ ਕੋ ਚਲਨ ਬਤਾਵੈਂ।ਸ਼ੋਧ ਲਹੈਂ, ਤਿਸ ਰੀਤਿ ਚਲਾਵੈਂ। ਕਸ਼ਟ ਨਰਕ ਤੇ ਲੇਤਿ ਬਚਾਇ। ਜਗੋ ਭਾਗ ਨਰ ਸੋ ਗੁਰ ਪਾਇ ॥੨੬॥ ਲੈ ਉਪਦੇਸ਼ ਤਰੈ ਜਗ ਸਾਗਰ। ਅਪਰ ਤਰਾਵਹਿ ਹੋਤਿ ਉਜਾਗਰ। ਸ਼ੁਭ ਮਗ ਕੋ ਬਤਾਇ ਕਰਿ ਕਾਰਜ। ਅਪਨਿ ਥਾਨ ਪਹੁੰਚੈ ਗੁਰ ਆਰਜ[2] ॥੨੭॥ ਜਿਮ ਛਿਤਿ ਪਰ ਦੁਰਭਿੱਛ ਕਰਾਲਾ। ਜਹਿਂ ਕਹਿਂ ਉਪਜਹਿ ਤਪਤ ਬਿਸਾਲਾ। ਜੀਵ ਦੁਖੀ ਪਿਖਿ ਕੈ ਤਤਕਾਲਾ। ਬਿਦਤਹਿ ਨਭ ਮਹਿ ਮੇਘਨਿ ਮਾਲਾ ॥ ੨੮ ॥ ਬਰਖਾ ਕਰਿਕੈ ਤਪਤਿ ਮਿਟਾਵੈ। ਅੰਨ ਉਪਾਵਨ ਤੇ ਤ੍ਰਿਪਤਾਵੈ। ਪੁਨ ਸੋ ਮੇਘ ਲੀਨ ਹੁਇ ਜਾਇ। ਜਹਿਂ ਤੇ ਆਵਹਿਂ ਤਹਾਂ ਸਮਾਇਂ[3] ॥ ੨੯ ॥ ਤਿਮ ਸਤਿਗੁਰ ਕੋ ਲਖਹੁ ਸ਼ਰੀਰਾ।ਸ਼ੁਭ ਮਗ ਉਪਦੇਸ਼ਤਿ ਕਰਿ ਧੀਰਾ।ਨਿਜ ਸਥਾਨ ਮਹਿ ਪਹੁੰਚਹਿਂ ਜਾਇ। ਨਿਤ ਸਿੱਖਨ ਕੇ ਰਹੈਂ ਸਹਾਇ ॥੩੦॥ ਉਪਜਹਿ ਪ੍ਰੇਮ ਭਾਉ ਮਨ ਜਾਂਕੇ। ਅੰਗ ਸੰਗ ਸਤਿਗੁਰ ਹੈਂ ਤਾਂਕੇ। ਸੱਤਿਨਾਮ ਸਿਮਰਨ ਕੌ ਦੀਨ। ਜਿਸ ਤੇ ਬਨਹੁ ਨਹੀਂ ਕਬਿ ਦੀਨ॥੩੧॥ਧਰਾ ਰਾਜ ਹਿਤ ਸ਼ਸਤ੍ਰ ਗਹਾਏ। ਮਰਹਿ ਜੰਗ ਮਹਿ ਸੁਰਗ ਸਿਧਾਏ। ਦੇਵੀ ਮਾਤ ਅੰਕ ਮਹਿ ਪਾਏਂ। ਸਕਲ ਅਕਾਲਪੁਰਖ ਲਜ਼ ਲਾਏ॥੩੨॥ਬੇਦਸ਼ਾਸਤ੍ਰ ਤੇ ਸਾਰ ਨਿਕਾਸਾ। ਨਿਜ ਬਾਣੀ ਮਹਿ ਗੁਰਨਿ ਪ੍ਰਕਾਸ਼ਾ। ਪਠਹੁ ਸੁਨਹੁ ਉਪਦੇਸ਼ ਕਮਾਵਹੁ। ਗੁਰ ਕੇ ਲੋਕ ਨਿਸੰਸੈ ਜਾਵਹੁ ॥ ੩੩ ॥ ਤਨ ਕੀ ਗਤਿ ਐਸੇ ਹੀ ਹੋਤਿ। ਬਿਨਸ ਜਾਤਿ ਹੈ ਜਿਤਿਕ ਉਦੋਤ। ਜਿਨਹੁ ਨਰਹੁ ਸਿਮਰਹੋ ਸਤਿਨਾਮੁ।

[1]ਪੰਜ ਕਲੇਸ਼ ਦਿਹ ਹਨ:—ਅਵਿਦ੍ਯਾ, ਅਸਿਮਤਾ, ਰਾਗ, ਦ੍ਵੇਖ, ਅਭਿਨਿਵੇਸ਼। [ਅਸਿਮਤਾ= ਪਦਾਰਥਾਂ ਸਬੰਧੀਆਂ ਵਿਚ ਅਹੰ ਬੁੱਧੀ। ਅਭਿਨਿਵੇਸ਼=ਮੌਤ ਦਾ ਡਰ, ਯਾ ਜੀਵਨ ਨਾਲ ਡਾਢੀ ਪਕੜ। ਇਹ ਹਿਸਾਬ ਯੋਗ ਦਰਸ਼ਨ ਦਾ ਹੈ]। [2]ਮੁੱਕਣ ਗੁਰੂ। [3]ਦ੍ਰਿਸ਼ਾਂਤ ਹੈ, ਇਕ ਅੰਗ ਲੈਣਾ ਹੈ। *ਪਾ:—ਜਗ ਮਗ ਜੋਤ ਤਹਾਂ ਪ੍ਰਕਾਸ਼। †ਦੇਖੋ ਰੁਤ ੩ ਅੰਸ ੧੨ ਦੇ ਅੰਤ ਦੀ ਟੂਕ। ‡ਦੇਖੋ ਰਾਸ ੩ ਅੰਸ ੪੧, ੪੨ ਤੇ ੪੩ ਦੀਆਂ ਹੇਠਲੀਆਂ ਟੂਕਾਂ।

ਆਤਮ ਗ੍ਯਾਨੀ ਥਿਰ ਨਿਜ ਧਾਮੂ ॥ ੪੪ ॥ ਤਿਨਹੁੰ ਆਪਨੋ ਜਨਮ ਸੁਧਾਰਾ।ਪਰੇ ਪਾਰ ਜਗ ਪਾਰਾਵਾਰਾ। ਬਹੁਰ ਨ ਜਨਮ ਮਰਨ ਮਹਿ ਆਏ। ਸਤਿ ਚੇਤਨ ਆਨੰਦ ਸਮਾਏ' ॥ ੪੫ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉੱਤਰ ਅੰਸੇ 'ਸਤਿਗੁਰ ਉਪਦੇਸ਼' ਪ੍ਰਸੰਗ ਬਰਨਨੰ ਨਾਮ ਇਕਵਿੰਸਤੀ ਅੰਸੂ ॥ ੨੧ ॥

੨੨. [ਜੋਤੀ ਜੋਤ ਸਮਾਉਣ ਦੀ ਤਯਾਰੀ]।

ਦੋਹਰਾ ॥ ਵੀਰਵਾਰ ਤਿਥ ਪੰਚਮੀ ਕਾਤਿਕ ਸ਼ੁਦੀ ਸੁਜਾਨ। ਭਈ ਪ੍ਰਭਾਤਿ ਅਨੰਦ ਚਿਤ ਸ਼੍ਰੀ ਮੁਖ ਕਮਲ ਸਮਾਨ ॥੧॥ ਚੌਪਈ॥ਗਿਰਾ ਸੁਗੰਧਿ[1] ਲੇਨਿ ਕੇ ਕਾਰਨ। ਮਿਲੇ ਚਾਹਿ ਨਰ ਮਧੁਪ ਹਜ਼ਾਰਨਿ।ਜੱਗਯ ਬਿਖੈ ਸੁਨਿ ਸੁਨਿ ਗ੍ਯਾਨ ਗਏ।ਅਪਰਨਿ ਸੰਗ ਜਨਾਵਤਿ ਭਏ ॥੨॥ ਜਹਿੰ ਜਹਿੰ ਸੁਧਿ ਪਹੁੰਚੀ ਗੁਰ ਕੇਰੀ। ਮਹਿਮਾ ਭਾਖਤਿ ਬਡਹੁੰ ਬਡੇਰੀ। 'ਦਸਮ ਗੁਰੂ ਸੋਢੀ ਸੁਲਤਾਨ। ਸ਼੍ਰੀ ਗੋਬਿੰਦ ਸਿੰਘ ਬਿਦਤ ਜਹਾਨ ॥ ੩ ॥ ਬੈਰੀ ਬਨ ਕੋ ਬੀਨ[2] ਬਿਸਾਲਾ। ਬੀਰਨ ਬੀਚ ਬਡੇ ਬਲਵਾਲਾ।ਲਰੇ ਅਸੰਖ ਸੰਗ ਘਨ ਸ਼ਸਤ੍ਰਾਮੂ[3]। ਤਿਮ ਅਤਿਰਥੀ ਭਯੋ ਇਨ ਨਾਮੂ ॥ ੪ ॥ ਕਿਤਿਕ ਦਿਵਸ ਸੁਧਿ ਪ੍ਰਥਮ ਸੁਨਾਈ।ਕਰੈਂ ਪ੍ਰਲੋਕ ਗਮਨ ਗਤਿ ਦਾਈ। ਔਧ ਪੰਚਮੀ ਤਿਥਿ ਲੌ ਆਜ। ਕਰਨੋ ਸਕੇਲਨ ਸਕਲ ਸਮਾਜ ॥ ੫ ॥ ਦੌਰਿ ਦੌਰਿ ਪਹੁੰਚਹੁ ਤਿਨ ਪੌਰ। ਦਰਸਹੁ ਅਬਿ ਸੋਢੀ ਸਿਰਮੌਰ। ਦੁਰਲਭ ਹੈ ਜਿਨ ਦਰਸ਼ਨ ਪਾਵਨ। ਪਰਸੇ ਚਤੁਰ ਪਦਾਰਥ ਪਾਵਨ[4]'॥੬॥ਧਾਇ ਧਾਇ ਅਸ ਕਹਿ ਕਹਿਆਏ। ਚਹੂੰ ਓਰ ਤੇ ਨਰ ਸਮੁਦਾਏ। ਨਿਕਟ ਦੂਰ ਤੇ ਉਰ ਬਿਸਮਾਏ। ਮਿਲੇ ਆਨ ਕਰਿ ਆਨੰਦ ਪਾਏ ॥੭॥ ਜੋਗੀ ਜਤੀ ਪੁੰਜ ਬ੍ਰਹਮਚਾਰੀ। ਬੈਰਾਗੀ ਬਹੁ ਭੇਖਨ ਧਾਰੀ। ਹਿੰਦੂ ਤੁਰਕ ਸੁਨੇ ਜਬਿ ਜਿਸ ਕਿਸ। ਉਤਲਾਵਤਿ ਆਵਤਿ ਗਨ ਸਭਿ ਦਿਸ਼ਿ ॥ ੮ ॥ ਪੀਰ ਫਕੀਰ ਸਾਧ ਸਭਿ ਆਏ। ਦਰਸਹਿੰ ਚੌਂਪ ਵਧਾਵਤਿ ਧਾਏ। 'ਧੰਨ ਧੰਨ ਗੁਰ ਸਤਿਗੁਰ ਪੂਰੇ'। ਕਹੈਂ ਸਕਲ ਇਮ ਨਿਕਟ ਕਿ ਦੂਰੇ॥੯॥ਚਹੁੰਦਿਸ਼ਿਨਿ ਤੇ ਮੇਲਾ ਭਯੋ।ਸਤਿਗੁਰ ਮਭਿ ਕੋ ਦਰਸ਼ਨ ਦਯੋ। ਚਾਰ ਘਰੀ ਲਗਿ ਥਿਰੇ ਦਿਵਾਨ। ਪੁਨ ਇਕੇਤ ਭੇ ਪ੍ਰਭੂ ਸੁਜਾਨ ॥੧੦॥ ਦੇਗ਼ ਸਭਿਨਿ ਕੋ ਤਹਿੰ ਬਰਤਾਈ। ਬਾਂਛਤਿ ਲੇ ਕਰਿ ਅਚਿ ਸਮੁਦਾਈ। ਸ਼੍ਰੀ ਗੁਰ ਅਪਨੋ ਥਾਰ ਅਨਾਯੋ। ਅਚਨੋ ਅਹਾਰ ਜਥਾ ਰੁਚਿ ਭਾਯੋ॥੧੧॥ਪਨਹਿ ਪਾਨ ਹਿਤ ਪਾਨ ਕਟੋਰਾ[5]। ਪਾਨ ਗਹਨੋ[6]

[1]ਬਾਣੀ ਰੂਪ ਸੁਗੰਧੀ। [2]ਅਗਨੀ। [3]ਜਿਵੇਂ ਲੜੇ ਸਨ ਕ੍ਰਿਸ਼ਨ ਜੀ ਅੱਖਾਂ ਨਾਲ। [4]ਪਾਈਦੇ ਹਨ। [5]ਪੀਣ ਲਈ ਪਾਣੀ ਦਾ ਕਟੋਰਾ। [6]ਹੱਥ ਵਿਚ ਫੜਿਆ।

ਕਿਧ ਆਨਨ ਓਰਾ। ਕੁਛਕ ਪੀਯੋ ਪੁਨ ਚੁਰਾ ਸੁਧਾਰਾ। ਪਾਨ ਪਖਾਰੇ ਥਿਰੇ ਉਦਾਰਾ ॥੧੨॥ ਕਿਤਿਕ ਸਮੋਂ ਪੈਂਢੇ ਪਰਯੰਕਾ। ਸਾਗਰ ਸੋਢੀ ਬੰਸ ਮਯੰਕਾ[1]।ਡੋਢ ਜਾਮ ਜਬਿਹੂੰ ਦਿਨ ਰਹਜੋ। ਸੁੱਖੇ ਅਰੁ ਅਛੀਮ ਹਿਤ ਕਹਜੋ ॥ ੧੩ ॥ ਮਾਦਿਕ ਛਕੇ ਸੋਚ ਕੋ ਧਰੇ। ਪੁਨ ਸ਼ਨਾਨ ਆਛੀ ਬਿਧਿ ਕਰੇ। ਪੋਸ਼ਿਸ਼ ਸਭਿ ਨਵੀਨ ਅਨਵਾਈ।ਸ਼ੁਸ਼ਕ ਕਾਛ ਕਟਿਕਸੀ* ਸੁਹਾਈ ॥੧੪ ॥ ਕੋਸਨ ਤੇ ਸਭਿ ਨੀਰ ਨਿਚੋਰਾ। ਧੂਪ ਧੁਖਾਇ ਗੀਧ ਝਕਝੋਰਾ[2]। ਜੂਰਾ ਨੀਕੀ ਰੀਤਿ ਬਨਾਯੋ। ਸ਼ਮਸ਼ ਮੂਛ ਕੇਸ਼ਨ ਚਿਕਨਾਯੋ॥ ੧੫ ॥ ਸੁਖਮ ਨੀਕ ਨਈ ਉਸ਼ਨੀਕ[3]। ਚਿਨ ਕਰਿ ਧਰਿ ਥਿਰ ਦਾਸ ਨਜੀਕ।ਜੂਰੇ ਸੰਗ ਛੋਰ[4] ਅਟਕਾਯੋ। ਪੁਨ ਚਹੂੰ ਓਰ ਪੇਚ ਲਪਟਾਯੋ॥ ੧੬॥ ਸਨੇ ਸਨੇ ਸਭਿ ਪੇਚ ਪ੍ਰਵਾਰੇ। ਪੁਨ ਜੂਰੇ ਪਰ ਲਜਾਇ ਸੁਧਾਰੇ। ਮੁਕਰ ਮਹਾਨ ਦਿਖਾਇ ਅਗਾਰੀ। ਬਹੁ ਬਿਧਿ ਤੇ ਦਸਤਾਰ ਸਵਾਰੀ ॥ ੧੭ ॥ ਪੁਨ ਖਜ਼ਾਨਚੀ ਜਿਗਾ ਦਿਖਾਈ। ਬਹੁਤ ਮੋਲ ਕੀ ਰੁਚਿਰ ਬਨਾਈ। ਪਾਗ ਭਾਲ ਪਰ ਬੰਧਿ ਸਜਾਈ। ਪੰਕਤਿ ਹੀਰਨ ਕੀ ਦਮਕਾਈ ॥ ੧੮ ॥ ਜ਼ਬਰ ਜਵਾਹਰ ਜ਼ਾਹਰ ਜੋਤਿ।ਜਗਮਗ ਜਗਮਗ ਸ਼ੋਭ ਉਦੋਤਿ। ਮੁਕਤਾ ਗੁੱਛਨ ਸ਼ੁਭਤਿ† ਉਜਾਲਾ। ਸੁੰਦਰ ਕਲਗ਼ੀ ਬੰਨੀ ਬਿਸਾਲਾ ॥ ੧੯॥ ਨਾਨਾ ਰੰਗ ਜਵਾਹਰ ਲਾਗੇ। ਘੜਤ ਅਨੂਠੀ ਜ਼ੇਬ ਸੁ ਜਾਗੇ। ਲੈ ਕਰਿ ਸੰਗ ਉਤੰਗ ਸਜਾਈ। ਹਾਲੇ ਸਿਰ[5] ਝੂਲਤਿ ਦਮਕਾਈ ॥ ੨੦॥ ਸੁਖਮ ਤੇ ਸੁਖਮ ਬਰ ਚੀਰ। ਜਾਮਾ ਪਹਿਰਜੋ ਦਿਪੈ ਸਰੀਰ। ਬਹੁ ਪਾਲਨ ਕੋ ਸਜਜੋ ਬਿਸਾਲਾ। ਬੰਦ ਬੰਦ[6],ਲਰਕਾਇ ਸੁ ਢਾਲਾ[7] ॥੨੧॥ਤੀਖਨ ਧਾਰਾ ਖੜਗ ਕਰਾਲੇ। ਕੰਚਨ ਮੁਸ਼ਟ ਜੜਤ ਨਗ ਨਾਲੇ। ਜਿਸ ਕੋ ਲਗੇ ਮੁਨਾਲਿ ਤਨਾਲਾ[8]। ਕੜੀਆਂ ਅਰ ਚਪੜਾਸੁ[9] ਬਿਸਾਲਾ ॥ ੨੨ ॥ ਚਾਮੀਕਰ ਕੋ ਚਮਕਤਿ ਚਾਰੁ। ਜ਼ਰੀ

---

[1]ਸੋਢੀ ਬੰਸ ਰੂਪੀ ਸਮੁੰਦਰ ਦੇ ਚੰਦ੍ਰਮਾਂ। [2]ਸੁਰੀਧੀ ਵਿੱਚ ਮਿਲਾਇਆ। [3]ਦਸਤਾਰ। [4]ਪੱਲਾ। [5]ਸਿਰ ਹਿੱਲਿਆ। [6]ਤਣੀਆਂ ਬੰਨ੍ਹੀਆਂ। [7]ਢਾਲ ਲਰਕਾਈ। [8]ਮਨਾਲ=ਮਿਆਨ ਦੇ ਉਪਰ ਵਲ ਲੱਗਾ ਲੋਹੇ ਚਾਂਦੀ ਯਾ ਸੋਨੇ ਦਾ ਸਿੰਮ ਜਿਸ ਵਿੱਚ ਕੁੰਡੇ ਹੁੰਦੇ ਹਨ ਜਿਨ੍ਹਾਂ ਵਿਚੋਂ ਤਸਮੇ ਕੱਢਕੇ ਤਲਵਾਰ ਪੇਟੀ ਨਾਲ ਬੰਨ੍ਹੀਦੀ ਹੈ। ਮਿਆਨ ਦੇ ਹੇਠਲੇ ਪਾਸੇ ਜਿਧਰ ਤਲਵਾਰ ਦੀ ਨੋਕ ਹੁੰਦੀ ਹੈ ਉਸ ਸਿੰਮ ਤੇ ਠਹਕਰ ਨੂੰ 'ਤਨਾਲ' ਕਹਿੰਦੇ ਹਨ। ਪਾਠ 'ਮਨਾਲਤ ਨਾਲਾ' ਕਰਕੇ ਅਰਥ ਕਰਨਾ ਕਿ 'ਮਣੀਆਂ ਲਗੀਆਂ ਹਨ' ਠੀਕ ਨਹੀਂ ਹੈ। [9]ਕੜੀ=ਮਿਆਨ ਦਾ ਕੁੰਡਾ। ਚਪੜਾਸ=ਬਕਾਇਆ। (ਅ) ਪੇਟੀ ਨਾਲ ਲੱਗਾ ਮੋਢੇ ਦੇ ਉਪਰੋਂ ਦੀ ਹੋਕੇ ਦੋਹੀਂ ਬਾਹੀਂ ਪੇਟੀ ਤੱਕ ਆਇਆ ਗਾਤ੍ਰਾ। (ਏ) ਅਜ ਕਲ ਚਪੜਾਸ ਉਸ ਧਾਤ ਦੀ ਢੱਟੀ ਨੂੰ ਕਹਿੰਦੇ ਹਨ ਜੋ ਚਪੜਾਸੀ ਦੇ ਲੱਗੀ ਹੁੰਦੀ ਹੈ। *ਪਾ:—ਕਛੀ। †ਪਾ:—ਮੁੱਛ।

ਗਾਤਰਾ ਜਿਹ ਗੁਲਜ਼ਾਰ[1]। ਸ਼੍ਰੀ ਸਤਿਗੁਰ ਲੇ ਕਰਿ ਤਿਹ ਸਮੈਂ। ਪਹਿਰਨ ਤੇ ਪੂਰਬ ਕਰਿ ਨਮੋ ॥ ੨੩ ॥ ਭਰਸੋ ਨਿਖੰਗ ਖਤੰਗਨ ਖਰਨਿ। ਕੰਚਨ ਲਗੇ ਭਏ ਸ਼ੁਭ ਬਰਨ। ਜਰੇ ਕੰਕ ਕੇ ਦੀਰਘ ਪਰਨ[2]। ਜਨੁ ਸਰਪਨ ਕੋ ਘਰ ਹਿਤ ਥਿਰਨ[3] ॥੨੪॥ ਲੇ ਕਰਿ ਗਰੇ ਬਿਖੈ ਤਬਿ ਪਾਯੋ। ਦੁਇ ਦਿਸ਼ਿ ਤੂਰਕਸ਼ ਖੜਗ ਸੁਹਾਯੋ।ਲੇ ਦੁਕੂਲ[4] ਬਹੁ ਮੋਲਾ ਹਾਥ।ਕਮਰ ਕਸੀ ਦਿਢ ਬਲ ਕੋ ਸਾਥ ॥੨੫॥ਬਿਛੂਆ, ਖੰਜਰੁ, ਬਾਂਕ, ਕਟਾਰ। ਪੇਸ਼ ਕਬਜ਼ ਇਹ ਧਰੇ ਸੁਧਾਰਿ। ਕਮਰਕਸਾ ਆਛੀ ਬਿਧਿ ਕਰਸੋ। ਜਥਾ ਜੋਗ ਆਯੁਧ ਗਨ ਧਰਸੋ॥੨੬॥ਮਨਹੁੰ ਸਰਦ ਰਿਤੁ ਕੋ ਘਨ ਠਟਾ[5]। ਕੰਚਨ ਲਿਪਤ ਸ਼ਸਤ੍ਰ, ਦੁਤਿ ਛਟਾ[6]। ਉੱਜਲ ਮੁਕਤਾਹਲ[7] ਕੀ ਮਾਲਾ। ਮਨਹੁ ਬਲਾਕਾ[8] ਸ਼ੁਭ-ਤਿ ਬਿਸਾਲਾ॥੨੭॥ਕਰ ਮਹਿੰ ਧਨੁਖ ਇੰਦ੍ਰਧਨੁ ਸ਼ੋਭਾ[9]। ਸਿੱਖੀ ਸਿਖ ਮਨ ਆਨੰਦ ਗੋਭਾ[10]। ਬੋਲਨ ਮਧੁਰੀ ਧੁਨਿ ਗੰਭੀਰ। ਸੁਨਿ ਹਰਖਤਿ ਜਨੁ ਚਾਤ੍ਰਿਕ ਤੀਰ ॥ ੨੮ ॥ ਜਾਚਤ ਬ੍ਰਿੰਦ ਗਯਾਨ ਉਪਦੇਸ਼। ਹਰਨ ਤ੍ਰਿਖਾ ਬਿਸ਼ਯਾਨਿ ਕਲੇਸ਼। ਚਹੁੰਦਿਸ਼ਿ ਤੇ ਦਰਸ਼ਨ ਹਿਤ ਆਏ। ਲਖਹਿੰ ਮਹਾ-ਤਮ ਕੋ ਮੁਦ ਪਾਏ ॥੨੯॥ ਵਹਿਰ ਸਿੰਘਾਸਨ ਪਰ ਪ੍ਰਭੁ ਥਿਰੇ। ਸਭਿਨਿ ਕਾਮਨਾ ਪੁਰਵਨਿ ਕਰੇ। ਹਾਥ ਬੰਦਿ ਕਰਿ ਨਾਥਹਿ ਬੰਦਹਿੰ[11]। ਕੋਚਿਤ ਸਿਰ ਧਰਿ ਪਦ ਅਰਬਿੰਦਹਿੰ ॥ ੩੦ ॥ ਉਚਰਹਿੰ ਉਸਤਤਿ ਕਰਹਿੰ ਸੁਨਾ-ਵਨ। 'ਜਗਤ ਉਧਾਰਨ ਹਿਤ ਤੁਮ ਆਵਨ। ਲਾਖਨ ਕੋ ਦੇਕਰਿ ਬ੍ਰਹਮ ਗਯਾਨ। ਲਾਖਹੁੰ ਲਾਗੇ ਭਗਤਿ ਮਹਾਨ ॥ ੩੧ ॥ ਗੁਰ ਸਿੱਖੀ ਜਿਤ ਕਿਤ ਬਿਸਤਾਰੀ। ਦੇ ਉਪਦੇਸ਼ ਬਿਸ਼ਧ ਬਿਖ ਟਾਰੀ। ਪੰਥ ਖਾਲਸਾ ਉਤਪਤਿ ਕਰਸੋ। ਤੁਰਕ ਤੇਜ ਜਗ ਤੇ ਪਰਿਹਰਸੋ' ॥ ੩੨ ॥ ਇੱਤਯਾਦਿਕ ਜਸੁ ਕਰਹਿੰ ਉਚਾਰਨ। ਦਰਸ਼ਨ ਪ੍ਰਾਪਤਿ ਨਰਨ ਹਜ਼ਾਰਨ। ਸ਼੍ਰੀ ਮੁਖ ਸਭਿਨਿ ਸੁਨਾਇ ਬਖਾਨਾ। 'ਸੁਨਹੁੰ ਖਾਲਸਾ ਬਨੁ ਸਵਧਾਨਾ ॥ ੩੩ ॥ ਤਨਹੁੰ ਕਨਾਤ ਚੁਗਿਰਦੇ ਭਲੇ। ਜਿਸ ਤੇ ਦੂਰ ਹੋਇ ਨਰ ਖਲੇ। ਸਭਿ ਚੈਦਨ

[1]ਜਰੀਦਾਰ ਗਾਤਰਾ ਜਿਸ ਵਿਚ ਬੇਲ ਬੂਟੇ ਕੱਢੇ ਹੋਏ ਸਨ। [2]ਬਾਣਾਂ ਨਾਲ ਕੰਕ ਦੇ ਵਡੇ ਖੰਭ ਜੜੇ ਹੋਏ। [3](ਭੱਥਾ) ਮਾਨੋਂ ਸੱਪਾਂ ਦਾ ਘਰ ਹੈ ਠਹਿਰਨ ਲਈ। [4]ਰੇਸ਼ਮੀ ਪਟਾ। [5]ਮਾਨੋਂ ਸਰਦ ਰਿਤੁ ਵਿਚ ਬੱਦਲ ਦਾ ਠਾਟ ਹੋਇਆ ਹੈ। [6]ਇਹ ਬਿਜਲੀ ਦਾ ਪ੍ਰਕਾਸ਼ ਹੈ (ਮਾਨੋਂ)। [7]ਮੋਤੀ [ਸੰਸਃ ਮੁਕ੍ਤਾਫਲ]। [8]ਬਗਲਿਆਂ ਦੀ ਪੰਕਤੀ। [9]ਜਿਸ ਦੀ ਸ਼ੋਭਾ ਅਕਾਸ਼ੀ ਪੀਂਘ ਦੀ ਹੈ। [10]ਸਿੱਖਾਂ ਦੇ ਮਨ ਰੂਪ ਮੋਰ ਅਨੰਦ ਰੂਪ ਲਗਰਾਂ ਪਰ ਲੋਭ ਰਹੇ ਹਨ। [ਸੰਸਃ ਸ਼ਿਖਿਨ=ਮੋਰ। ਗੋਭਾ= ਲਗਰ]। [11](ਸਿਖ) ਗੁਰੂ ਜੀ ਨੂੰ ਬੰਦਨਾਂ ਕਰਦੇ ਹਨ।

ਈਂਧਨ ਤਿਸ ਮਾਂਹੀ। ਪਹੁੰਚਹੁ ਲੈਹੁ ਚਿਤਾ ਰਚਿ ਤਾਂਹੀ॥ ੪੪॥ ਪ੍ਰਥਮ ਭੂਮ ਕੌ ਲੇਪਹੁ ਸਾਰੇ। ਤਿਸ ਪਰ ਕੁਸ਼ਾ ਦੇਹੁ ਬਿਸਤਾਰੇ। ਚੰਦਨ ਚਿਤਾ ਰਚਹੁ ਤਹਿੰ ਫੇਰ। ਜਵ ਤਿਲ ਘ੍ਰਿਤ ਆਦਿਕ ਵਿਚ ਗੋਰਿ॥੪੫॥ਸ਼ੌਰਭਿ[1] ਧਰਹੁ ਸਕਲ ਤਹਿੰ ਜਾਈ। ਕੀਜਹਿ ਤਮਾਰੀ ਬਿਲਮ ਬਿਹਾਈ। ਸ਼ੌਚ ਸ਼ਨਾਨ ਸਰਬ ਹਮ ਕੀਨਿ। ਪੋਸ਼ਿਸ਼ ਨਈ ਪਹਿਰ ਤਨ ਲੀਨ॥ ੪੬॥ ਨਹਿੰ ਥਾਂਛੋ ਤੁਮ ਅਪਰ ਕਰਨ ਕੌ[2]। ਬਸਤ੍ਰ ਪਹਿਰ ਕਿਧ ਸ਼ਸਤ੍ਰ ਧਰਨ ਕੌ। ਇਹੀ ਰਹੈਂਗੇ ਸੰਗ ਹਮਾਰੇ। ਭਲੀ ਭਾਂਤਿ ਸਭਿ ਅੰਗੀਕਾਰੇ[3]॥ ੪੭॥ ਸੁਨਿ ਆਇਸੁ ਕੋ ਸਿੰਘ ਸਿਧਾਰੇ। ਤਨੀ ਕਨਾਤ ਚੁਗਿਰਦੇ ਸਾਰੇ। ਗਾਡੀ ਕਰਿ ਗਾਢੀ ਗਨ ਮੇਖ[4]। ਡੋਰੈਂ ਬੰਧਨ ਕੀਨਿ ਅਸ਼ੇਖ॥੪੮॥ਲੇਪਨ ਕਰਿ ਅੰਤਰ ਕੋ ਥਾਏ। ਚੰਦਨ ਕੋ ਉਚਾਇ ਕਰਿ ਲਯਾਏ। ਗਨ ਈਂਧਨ ਤੇ ਚਿਖਾ ਮਹਾਨੀ। ਰਚੀ ਭਲੀ ਬਿਧਿ ਦਿਢ ਬਹੁ ਠਾਨੀ[5]॥ ੪੯॥ ਜ੍ਵਲਿਤ ਹੁਤਾਸਨ ਪਰਹਿ ਨ ਗਿਰਿਕੈ। ਇਸ ਪ੍ਰਕਾਰ ਰਚਿ ਕਾਸ਼ਟ ਧਰਿਕੈ। ਸ਼ੀਸ਼[6] ਬਹੁ ਗੁਲਾਬ ਕੋ ਛਿਰਕੋ। ਸਹਤ ਕਨਾਤ ਭਿਰੋਵਨ ਕਰਿਕੈ॥ ੫੦॥ ਅਤਰ ਫੁਲੇਲ ਚਿਖਾ ਮਹੁ ਡਾਰਾ। ਜਹਿੰ ਕਹਿੰ ਉਠੀ ਅਧਿਕ ਮਹਿਕਾਰਾ। ਇੱਤਯਾਦਿਕ ਸਭਿ ਕਾਰਜ ਕਰਿਕੈ। ਸਤਿਗੁਰ ਕੋ ਪਰਲੋਕ ਸਿਮਰਿਕੈ॥ ੫੧॥ ਸ਼ੋਕ ਸਹਿਤ ਸੋਗਨਿ ਤੇ ਸੋਚਤਿ।ਬੂੰਦ ਬਿਲੋਚਨ ਤੇ ਜਲ ਮੋਚਤਿ। –ਕਿਸ ਅਲੇਖ ਅਬਿ ਕਰਿ ਹੈਂ ਬਾਸਾ। ਕਿਤ ਦਰਸ਼ਨ ਪ੍ਰਾਪਤਿ ਸੁਖ ਰਾਸਾ॥ ੫੨॥ ਕਰਹਿ ਕੌਨ ਹਮ ਕੋ ਉਪਦੇਸ਼। ਤਜਨੋ ਦੇਸ਼ ਨਿਜ ਬੀਚ ਬਿਦੇਸ਼–। ਇੱਤਯਾਦਿਕ ਉਰ ਬਿਖੈ ਬਿਚਾਰੈਂ। ਹਾਥ ਸਾਥ ਸਭਿ ਕਾਜ ਸੁਧਾਰੈਂ॥ ੫੩॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਅਯਨੇ 'ਬੈਕੁੰਠ ਗਮਨ ਤਮਾਰੀ' ਪ੍ਰਸੰਗ ਬਰਨਨੰ ਨਾਮ ਦ੍ਵੈ ਬਿੰਸਤੀ ਅੰਸੂ॥ ੨੨॥

੨੩. [ਜੋਤੀ ਜੋਤ ਸਮਾਉਣ ਦੀ ਤਿਆਰੀ। ਸੰਗਤ ਨੂੰ ਉਪਦੇਸ਼]।

ਦੋਹਰਾ॥ ਕਰਿ ਤਮਾਰੀ ਸਭਿ ਰੀਤਿ ਕੀ ਸਿਖ ਸਗਰੇ ਚਲਿ ਆਇ। ਹਾਥ ਬੰਦਿ ਬੋਲਤਿ ਭਏ ਗਦ ਗਦ ਗਿਰਾ ਸੁਨਾਇ॥ ੧॥ ਚੌਪਈ॥ 'ਮਹਾਂਰਾਜ ਕੀ ਆਇਸੁ ਜੈਸੀ। ਮਿਲੇ ਸਕਲ ਕੀਨੀ ਕ੍ਰਿਤ ਤੈਸੀ'। ਸਤਿਗੁਰ ਹੋਰਿ ਖਾਲਸੇ ਓਰੀ। ਜਿਨਹੁੰ ਦ੍ਰਿਗਨਿ ਤੇ ਆਂਸੂ ਢੋਰੀ॥ ੨॥–ਮਮ ਸਰੂਪ ਕੋ ਪ੍ਰੇਮੀ ਮਹਾਂ। ਸਰਬਸ ਤਮਾਰੋ ਪਹੁੰਚੇ ਇਹਾਂ–। ਇਸ ਬਿਧਿ ਕਰਤੇ

[1] ਖੁਰੰਧੀਆਂ। [2] ਹੋਰ ਕੁਛ ਨਾਂ ਕਰੋ। [3] ਸਾਰੀਆਂ ਮੇਖਾਂ ਡੂੰਘੀਆਂ ਕਰਕੇ ਗੱਡੀਆਂ। [4] ਬਹੁਤ ਪੱਕੀ ਕੀਤੀ। [5] ਪਤਲੇ ਕੱਚ ਦੀਆਂ ਦੋ ਸੀ ਬਣੀਆਂ ਵਡੀਆਂ ਬੋਤਲਾਂ।

ਸੈਧਸਾ ਹੋਈ। ਸ਼੍ਰੀ ਪ੍ਰਭੁ ਦਰਸ ਕੀਧੋ ਸਭਿ ਕੋਈ ॥ ੩ ॥ ਤਬਿ ਸਾਦਰ ਸਭਿ ਨਿਕਟ ਬਿਠਾਰੇ। ਕਹਯੋ 'ਸ਼ੋਕ ਨਹਿੰ ਕਰੀਯਹਿ ਪਯਾਰੇ। ਥੂਲ ਸ਼ਰੀਰ ਸੈਜੋਗ ਵਿਜੋਗਾ[1]। ਈਸ਼ੁਰ ਨੇਤਿ[2] ਚੌਦਹੂੰ ਲੋਗ ॥ ੪ ॥ ਤਨ ਸਨੇਹੁ ਨਹਿੰ ਨਿਭਿ ਹੈ ਕਬੈਂ ਹੂੰ। ਸਿਕਤਾ ਸਦਨ ਨਦੀ ਤਟ ਜਬੈਂ ਹੂੰ। ਨਿਸ਼ਚੈ ਸ਼ਬਦ ਰਿਦਾ ਹੈ ਮੇਰੋ।ਤਿਹ ਸੋਂ ਮਿਲੀਯਹਿ ਸੈਂਝ ਸਵੇਰੋ ॥੫॥ ਹਰਿ ਗੁਰ ਗੁਨ ਮਹਿੰ[3] ਮਨਹਿ ਪਰੋਵਹੁ। ਤਿਹ ਸੋਂ ਮਿਲਿ ਨਸਾਰੇ ਨਹਿੰ ਹੋਵਹੁ। ਹਲਤ ਰੁ ਪਲਤ ਸਹਾਇਕ ਜੋਵਹੁ।ਜਮ ਆਦਿਕ ਕੋ ਛਰ ਉਰ ਖੋਵਹੁ' ॥ ੬ ॥ ਸੁਨਤਿ ਖਾਲਸੇ ਕੀਨਸਿ ਬਿਨਤੀ। ਸ਼੍ਰੀ ਪ੍ਰਭੁ ! ਹਮ ਸਭਿ ਕੇ ਮਨ ਗਿਨਤੀ। ਲੌ ਪਤਿਸ਼ਾਹਿ ਅੰਤ ਕੋ ਸਾਰੇ।ਸੰਗਤਿ ਲਰ ਪਕਰਾਇ ਉਦਾਰੇ॥ ੭॥ਪੁਨ ਬੈਕੁੰਠ ਗਮਨ ਕੋ ਕਰੈਂ।ਹਮ ਕਿਸ ਕੇ ਪਗ ਪਰ ਸਿਰ ਧਰੈਂ?ਕਿਹ ਕੋ ਕਰਿ ਅਲੰਬ ਕੋ ਚਲੈ?ਪੰਥ ਖਾਲਸਾ ਤੁਮਰੋ ਭਲੈ?'॥੮॥ ਸ਼੍ਰੀ ਮੁਖ ਤੇ ਤਬਿ ਧੀਰਜ ਦੀਨ। 'ਹਮ ਸਭਿ ਬਾਤ ਪ੍ਰਥਮ ਕਰਿ ਲੀਨਿ। ਗੀਢ ਅਕਾਲ ਪੁਰਖ ਸੋਂ ਪਾਯੋ। ਸੋਂਪਨ ਕਰਿ ਅੰਚਰ ਪਕਰਾਯੋ ॥ ੯ ॥ ਸਦਾ ਰਹਹੁ ਪ੍ਰਭੁ ਚਰਨਨਿ ਸ਼ਰਨੀ।ਅਪਰਨ ਕੀ ਆਸਾ ਨਹਿੰ ਕਰਨੀ।ਲੋਕ ਸੁਖੀ ਪਰਲੋਕ ਸਿਤੋਸ਼ਾ। ਨਿਤ ਪ੍ਰਤਿ ਰਾਖਹੁ ਗੁਰੂ ਭਰੋਸਾ॥੧੦॥ਪਢੀਯਹਿ ਸਰਬ ਗੁਰਨਿ ਕੀ ਬਾਨੀ। ਰਖੀਯਹਿ ਰਹਤ ਜੁ ਹਮਹੁੰ ਬਖਾਨੀ। ਪਾਯਹੁ ਮਾਤ ਕਾਲਿਕਾ ਗੋਦਿ। ਪੰਥ ਖਾਲਸਾ ਲਹੈ ਪ੍ਰਮੋਦਾ॥੧੧॥ਸਿੰਘ ਸੁ ਰਹਤ ਪੰਚ ਜਹਿੰਮਿਲੈਂ। ਮਮ ਸਰੂਪ ਸੋ ਦੇਖਹੁ ਭਲੈ। ਭੋਜਨ ਛਾਦਨ ਜੋ ਤਿਨ ਦੇਇ।ਮੋਕਹੁ ਪਹੁੰਚਾਵਤਿ ਸਿਖ ਸੋਇ॥੧੨॥ਮਨਹੁੰ ਕਾਮਨਾ ਤਿਨ ਤੇ ਪ੍ਰਾਪਤਿ। ਸ਼ਰਧਾ ਧਰੇ ਚਿੰਤ ਦੁਖ ਖਾਪਤਿ। ਸਿਖ ਪੰਚਨ ਮਹਿੰ ਮੇਰੋ ਬਾਸਾ। ਪੂਰਨ ਕਰੌਂ ਧਰਹਿੰ ਜੋ ਆਸਾ ॥ ੧੩ ॥ ਆਯੁਧ ਬਿੱਦਯਾ ਕੋ ਅੱਭਯਾਸਹੁ। ਬਨਹੁ ਬੀਰ ਅਰਿ ਸਮੁਖ ਬਿਨਾਸ਼ਹੁ। ਜਗਤ ਪਦਾਰਥ ਸਗਰੇ ਪਾਵਹੁ। ਭੋਗਹੁ ਆਪ ਭਿ ਅਵਰ ਭੁਗਾਵਹੁ ॥ ੧੪ ॥ ਮਰਹੁ ਜੁੱਧ ਮਹਿੰ ਸੁਰਗ ਸਿਧਾਰਹੁ। ਸਹਿਕਾਮੀ ਸੁਖ ਸਕਲ ਬਿਹਾਰਹੁ। ਨਿਹਕਾਮੀ ਹੁਇ ਮੁਝ ਸੋਂ ਮੇਲ। ਪਰਹਿ ਨ ਜਨਮ ਮਰਨ ਕੋ ਗੈਲ॥੧੫॥ਕਰੋ ਸ਼ਨਾਨ ਨਾਮ ਅਰੁ ਦਾਨ।ਪ੍ਰੇਮ ਸਮੇਤ ਲਹਹੁ ਕੱਲਯਾਨ। ਬਿਦਤ ਖਾਲਸਾ ਪੰਥ ਭਵਿੱਖਤ। ਅਵਨੀ ਰਾਜ ਕਰਹਿੰ

[1]ਥੂਲ ਸ਼ਰੀਰ ਮਿਲਦੇ ਤੇ ਵਿਛੜਦੇ ਰਹਿੰਦੇ ਹਨ। [2]ਨਿਯਤ ਕੀਤੀ ਗੱਲ। ਭਾਵੀ। [3]ਹਰੀ ਤੇ ਗੁਰੂ ਦ ਗੁਣ।

ਮਿਲਿ ਸਿੱਖਨ ॥੧੬॥ ਦਿਨ ਪ੍ਰਤਿ ਤੁਰਕ ਨਾਸ਼ ਕੋ ਪ੍ਰਾਪਤਿ। ਬਚਹਿੰ ਜਿ, ਰੰਕ ਹੋਹਿੰ ਲਹਿੰ ਆਪਤਿ[1]। ਕੀਨੇ ਗਨ ਅਪਰਾਧ ਬਿਸਾਲਾ। ਤਿਨ ਕੋ ਫਲ ਹੈ ਹੈ ਇਨ ਕਾਲਾ ॥੧੭॥ ਅੰਗ ਸੰਗ ਮੁਝਕੋ ਨਿਤ ਜਾਨਹੁ। ਸਦਾ ਸਹਾਇਕ ਅਪਨੋ ਮਾਨਹੁ। ਨਿਤ ਪ੍ਰਤਿ ਗੁਰਬਾਣੀ ਅੱਭ੍ਯਾਸਹੁ। ਕੈ ਸ਼ਸਤ੍ਰਨਿ ਸਨ ਸ਼ੱਤ੍ਰੂ ਬਿਨਾਸ਼ਹੁ ॥੧੮॥ ਦਸਹੁੰ ਗੁਰੂਨਿ ਜਿਮ ਕਰੋ ਬਿਲਾਸਾ। ਸੁਨਹੁ ਪ੍ਰੇਮ ਧਰਿ ਸਭਿ ਇਤਿਹਾਸਾ। ਅਭਿਮਤਿ ਦੇਤਿ ਸਹਤ ਕੱਲ੍ਯਾਨ। ਸੁਖ ਪ੍ਰਾਪਤਿ ਪਾਠਕ ਸ੍ਰੋਤਾਨਿ ॥੧੯॥ ਗੁਰੂ ਖਾਲਸਾ ਖਾਲਸਾ ਗੁਰੂ। ਅਬਿ ਤੇ ਹੁਇ ਐਸੀ ਬਿਧਿ ਸ਼ੁਰੂ। ਅਪਨੀ ਜੋਤਿ ਖਾਲਸੇ ਬਿਖੈ। ਹਮ ਨੇ ਧਰੀ ਸਕਲ ਜਗ ਪਿਖੈ*[2] ॥੨੦॥ਇਮ ਕਹਿ ਸ੍ਰੀ ਪ੍ਰਭ ਸ਼ੋਕ ਨਿਵਾਰਾ।ਸਭਿਕੋ ਰਿਦੈ ਹਰਖ ਕੋ ਧਾਰਾ। ਦੀਰਘ ਸ਼ਮਸ਼ ਉਦਰ ਲਗਿ ਆਈ।ਹਾਥਨ ਸਾਥ ਸੁਧਾਰ ਗੁਸਾਈਂ ॥੨੧॥ ਵਧਿ ਕਰਿ ਭਈ ਅਗਾਰੀ ਦੋਇ। ਕੁਛਕ ਫਰਕ ਤੇ ਦੀਖਤਿ ਸੋਇ[3]। ਕੋ ਕੋ ਕੇਸ ਸੇਤ ਹੁਇ ਆਵਾ। ਦ੍ਵੈ ਮੂਛਨਿ ਪਰ ਹਾਥ ਉਠਾਵਾ ॥੨੨॥ਇਮ ਬੈਠੇ ਸਤਿਗੁਰੂ ਅਨੰਦਤਿ।ਬਾਰਿ ਬਾਰਿ ਦਰਸਤਿ ਸਿਖ ਬੰਦਤਿ।ਕਹਤਿ ਸੁਨਤਿ ਸਭਿ ਆਧੀ ਰਾਤਿ। ਬੀਤ ਗਈ ਬੈਠੇ ਚਿਤ ਸ਼ਾਂਤਿ। ॥੨੩॥ਲਖਿ ਬਿਕੁੰਠ ਸਤਿਗੁਰ ਆਗਵਨੂ।ਸੁਰਗਨ ਆਏਤਜਿ ਕਰਿਭ੍ਰਵਨੂ। ਪਾਵਕ[4], ਮਘਵਾ[5],ਬਰਨ[6], ਧਨੇਸ਼ੂ[7]। ਮੂਰਤ ਧਰੀ ਨਿਸੇਸ਼[8], ਦਿਨੇਸ਼ੂ[9] ॥੨੪॥ ਅਸ਼ਟੋ ਬਸੁ ਪਹੁੰਚੇ ਸ਼ਿਵ ਗਯਾਰਾ[10]। ਆਧਹੁ ਬਾਧੁ ਰੂਪ ਨਿਜ ਧਾਰਾ। ਅਸਨਿ ਕੁਮਾਰ[11] ਸੁ ਵਿਸਵੇ ਦੇਵਾ[12]। ਪਹੁੰਚੇ ਸਨਮਾਨਤਿ ਗੁਰਦੇਵਾ ॥੨੫॥ ਕਮਲਾਸਨ ਨਾਰਦ ਤੇ ਆਦਿ। ਗੋਰਖਾਦਿ ਪਹੁੰਚੇ ਅਹਿਲਾਦਿ। ਸਭਿਨਿ ਗਗਨ ਮਹਿੰ ਥਿਰਤਾ ਧਾਰੀ। ਆਏ ਅਪਰ ਜਿ ਅਜ਼ਮਤਿ ਭਾਰੀ

---

[1]ਦਿਨੋਂ ਦਿਨ ਮੁਗਲ ਨਾਸ਼ ਨੂੰ ਪ੍ਰਾਪਤ ਹੋਣਗੇ ਜੋ ਬਚਣਗੇ ਸੋ ਕੰਗਾਲ ਹੋਕੇ ਦੁਖੀ ਹੋਣਗੇ। [2]ਅੱਗੇ ਵਧਕੇ (ਭਾਵ ਹੇਠਾਂ ਨੂੰ ਆਕੇ) ਦਾੜ੍ਹੀ ਦੋ ਭਾਗਾਂ ਵਿੱਚ ਹੋ ਗਿਆ ਹੈ (ਤੇ ਉਹ ਭਾਗ ਹੋਰ ਹੇਠਾਂ ਆਕੇ ਇਕ ਦੂਜੇ ਤੋਂ) ਕੁਛਕ ਫਰਕ ਪਰ ਦਿਖਾਈ ਦਿੰਦੇ ਹਨ। [3]ਅਗਨੀ। [4]ਇੰਦ੍ਰ। [5]ਵਰੁਣ। [6]ਕੁਬੇਰ। [7]ਚੰਦ ਤੇ ਸੂਰਜ ਰੂਪ ਧਾਰਕੇ (ਆਏ)। [8]ਅੱਠੇ ਵਸੂ ਤੇ ਗਿਆਰਾਂ ਸ਼ਿਵ ਪੁੱਜੇ। [9]ਦੇਵਤਿਆਂ ਦੇ ਵੈਦ, ਜੋ ਸੂਰਜ ਤੇ ਉਸਦੀ ਇਸਤ੍ਰੀ 'ਸੰਗਜਾ' ਦੇ ਘੋੜਾ ਘੋੜੀ ਦੇ ਰੂਪ ਵਿਚ ਹੋਕੇ ਉਤਪੰਨ ਕੀਤੇ ਕਹੇ ਜਾਂਦੇ ਹਨ। [10]ਇਕ ਪ੍ਰਕਾਰ ਦੇ ਦੇਵਤਾ, ਜਿਨ੍ਹਾਂ ਦੀ ਪੂਜਾ ਨਾਂਦੀ ਮੁਖ ਸ਼ਰਾਧ ਵਿਖੇ ਕਰਦੇ ਹਨ।

*ਪੰਥ ਨੂੰ ਗੁਰਗਾਦੀ ਚਮਕੌਰ ਤੋਂ ਵਿਦਾ ਹੋਣ ਲੱਗੇ ਦੇ ਆਏ ਸਨ, ਦੇਖੋ ਰੁਤ ੬ ਅੰਸੂ ੪੧।

॥੨੬॥ਸਿੱਧ ਪੀਰ ਜੇ ਦੂਰ ਕਿ ਨੇਰੇ। ਬਿੱਦ੍ਯਾਧਰ[1] ਗੰਧਰਬ[2] ਘਨੇਰੇ। ਕਿੰਨਰ ਜੱਛ ਅਪੱਸਰਾ ਆਈ। ਥਿਰਿ ਸੁਰਗਨ ਮਹਿੰ ਕਰਤਿ ਵਧਾਈ ॥੨੭॥ ਬਹੁ ਉਤਸਵ ਕੋ ਧਾਰਤਿ ਸਾਰੇ। 'ਜੈ ਜੈ ਸ਼੍ਰੀ ਗੁਰਦੇਵ' ਉਚਾਰੇ।ਚਾਰਹੁੰ ਵੇਦ ਰੂਪ ਧਰਿ ਆਏ। ਜਥਾ ਕ੍ਰਿਸ਼ਨ ਕੇ ਪਾਸ ਸਿਧਾਏ॥੨੮॥ ਸੁਰ ਗੁਰ ਸ਼ੁੱਕ੍ਰ,ਗਨੇਸ਼, ਸਪਤਿ ਰਿਖਿ। ਥਿਰੇ ਗਗਨ ਮਹਿੰ, ਹੇਰਨ ਗੁਰ ਸਿੱਖ[3]। ਕੁਛਕ ਕੁਲਾਹਲ ਸਹਿਤ ਪ੍ਰਕਾਸ਼। ਸੁਨਨੋਂ ਪਿਖਨੋ ਜੋ ਥਿਰ ਗੁਰ ਪਾਸ ॥ ੨੯ ॥ ਇਤਨੇ ਮਹਿੰ ਜਪੁਜੀ ਪਠਿ ਕਰਿ ਕੈ। ਪੰਚ ਦੋਹਰੇ ਬਹੁਰ ਉਚਰਿਕੈ। 'ਹਰਿ ਹਰਿ ਜਨ ਦੁਈ ਏਕ' ਉਚਾਰਾ। ਐਸੇ ਆਸ਼ੈ ਜਿਨਹੁੰ ਮਝਾਰਾ॥ ੩੦ ॥ 'ਪ੍ਰਥਮ ਭਗਉਤੀ ਸਿਮਰਨ ਕਰੀਐ। ਸ਼੍ਰੀ ਨਾਨਕ ਕੋ ਧਯਾਇ ਸੰਭਰੀਐ'। ਇਹ ਪਉੜੀ ਪਠਿ ਕਰਿ ਪੁਨ ਸਾਰੀ। ਖਰੇ ਭਏ ਅਰਦਾਸ ਉਚਾਰੀ ॥ ੩੧ ॥ ਕਰਦ ਕਮਾਨ ਪਾਨ ਮਹਿੰ ਧਰੀ। ਪਠਿ ਅਰਦਾਸ ਸੰਪੂਰਨ ਕਰੀ। ਪੁਨ ਮਖਮਲੀ ਕਮਰਕਸ ਲੀਨੀ। ਕੰਧੇ ਧਨੁਖ ਟਿਕਾਵਨ ਕੀਨੀ ॥ ੩੨ ॥ ਕਰਦ ਪਾਗ ਮਹਿੰ ਧਰੀ ਬਨਾਇ। ਲਈ ਹਾਥ ਮਹਿੰ ਤੁਪਕ ਉਠਾਇ। ਕਮਰਕਸਾ ਸੰਪੂਰਨ ਕਰਿਕੈ। ਭੋਂਢ ਜਾਮ ਨਿਸ ਰਹੀ ਵਿਚਰਿਕੈ ॥ ੩੩ ॥ ਇਹਗਾ ॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤੇ। ਸ਼੍ਰੀ ਮੁਖ ਤੇ ਉਚਰਨ ਕਰਸੋ ਜੋਤਿ ਜਾਗਤੀ ਅਤੇ ॥ ੩੪ ॥ ਚੌਪਈ ॥ ਪਿਖੇ ਦਿਨਿੰਦ[4] ਪ੍ਰਾਤਿ ਅਰਵਿੰਦੋ[5]।ਬਦਨ ਪ੍ਰਫੁੱਲਤਿ ਤਿਨਹੁੰ ਮਨਿੰਦੋ। ਜਨੁ ਰਾਂਕਾ ਸ਼ਾਰਦ ਕੋ ਚੰਦ[6] । ਆਪਿ ਅਨੰਦਤਿ ਦੇਤਿ ਅਨੰਦ ॥ ੩੫ ॥ ਹਯਨਿ ਦਾਸ ਕੋ ਨਿਕਟ ਨਿਹਾਰਾ। ਸ਼੍ਰੀ ਮੁਖਿ ਸੋਂ ਭਿਹ ਸਾਥ ਉਚਾਰਾ। 'ਖਾਸ ਤਬੇਲੋ ਜਿਤੇ ਤੁਰੰਗ। ਤੁਰਨ ਸੰਗ ਸੁਧਾਰਹੁ ਅੰਗ ॥੩੬॥ ਜ਼ੀਨ ਜ਼ਰੀ ਕੋ ਸਭਿ ਪਰ ਡਾਲਹੁ। ਕਰਿ ਰਾਖਹੁ ਥਿਰ ਤਮਾਰ ਉਤਾਲਹੁ'। ਸੁਨਿ ਆਇਸੁ ਕੋ ਤੁਰਤ ਸਿਧਾਰੇ। ਸਰਬੰਗਨ ਮਹਿੰ ਕੀਨਸਿ ਤਮਾਰੇ ॥ ੩੭ ॥ ਬਸਨ ਬਿਭੂਖਨ ਸੁੰਦਰ ਪਾਏ। ਦੈ ਕਵਿਕਾ ਤਿਸ ਥਾਨ ਫਿਰਾਏ। ਆਪ ਉਤਾਯਲ ਪਹੁੰਚੇ ਤਹਾਂ। ਪ੍ਰਾਪਤਿ ਭਈ ਭੀਰ ਬਹੁ ਜਹਾਂ ॥ ੩੮ ॥ ਕੌਤਕ ਦਰਸਹਿੰ ਮਨ ਬਿਸਮਾਏਂ[7]। ਜਲਤ ਮਸਾਲ ਝਾਰ ਸਮੁਦਾਏ। ਸ਼੍ਰੀ ਪ੍ਰਭੁ ਖਰੇ ਸਭਿੰਨ

---

[1]ਇਕ ਪ੍ਰਕਾਰ ਦੇ ਦੇਵਤਾ। [2]ਦੇਵਤਿਆਂ ਦੇ ਰਾਗੀ। [3]ਗੁਰੂ ਤੇ ਸਿੱਖਾਂ ਨੂੰ ਦੇਖਣ ਲਈ। [4]ਸਵੇਰੇ ਸੂਰਜ ਵੇਖਕੇ ਜਿਵੇਂ ਕਮਲ ਖਿਲਦੇ ਹਨ। [5]ਮਾਨੋਂ ਸਰਦ ਰੁਤ ਦੀ ਪੂਰਨਮਾਂ ਦਾ ਚੰਦ੍ਰਮਾਂ। [6](ਸ੍ਰੀ ਗੁਰੂ ਜੀ ਦਾ) ਇਹ ਕੌਤਕ ਦੇਖਕੇ ਮਨ ਵਿੱਚ ਹੈਰਾਨ ਹਨ।

ਮਹਿੰ ਸ਼ੋਭੈਂ।ਕਿਸਕੀ ਸਮ ਕਹੁ ਕੌਨ ਨ ਲੋਭੈ[1]? ॥੩੯ ॥ ਮੁਖ ਪਰ ਜੋਤਿ ਚਗੁਨੀ ਲਸੈ । ਸ਼ਸਤ੍ਰਨਿ ਸਹਤ ਖਰੇ ਕਟ ਕਸੇ । ਦਰਸ਼ਨ ਦੀਨਸਿ ਭਲੀ ਪ੍ਰਕਾਰਾ । ਸਭਿ ਕੋ ਉਪਜਯੋ ਅਨੰਦ ਉਦਾਰਾ ॥ ੪੦ ॥ ਬਿਚ ਕਨਾਤ ਕੇ ਚਹਤਿ ਪ੍ਰਵੇਸ਼ਾ । ਦੇ ਉਪਦੇਸ਼ ਵਿਸ਼ੇਸ਼ ਅਸ਼ੇਸ਼ਾ । 'ਧੰਨ ਧੰਨ ਸਤਿਗੁਰ ਸੁਖਦਾਈ' । ਉਚਰਹਿੰ ਚਹੁੰਦਿਸ਼ ਨਰ ਸਮੁਦਾਈ । ੪੧ ॥ ਦੋਹਰਾ ॥ ਦ੍ਰਿਸ਼ਟ ਪਰਤਿ ਹੈਂ ਸਭਿਨਿਕੇ ਸ਼੍ਰੀ ਸਤਿਗੁਰ ਤਿਸ ਕਾਲ । ਨਹੀਂ ਸਪਰਸ਼ਨ ਹੋਤਿ ਹੈ ਇਮ ਲਖਿ ਬਿਸਮ ਬਿਸਾਲ[2] ॥ ੪੨ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਐਨੇ 'ਬੈਕੁੰਠ ਗਮਨ' ਪ੍ਰਸੰਗ ਬਰਨਨੰ ਨਾਮ ਤੀਨ ਬਿੰਸਤੀ ਅੰਸੂ ॥ ੨੩ ॥

੨੪. [ਜੋਤੀ ਜੋਤ ਸਮਾਉਣਾ]।

ਦੋਹਰਾ ॥ ਦੀਪਮਾਲਕਾ ਜਹਿੰ ਕਹਾਂ ਜ੍ਵਲਤਿ ਮਸਾਲ ਕਿ ਝਾਰ । ਪਾਵਤਿ ਧਾਰ ਫੁਲੇਲ ਕੀ ਕਿਧੌਂ ਘ੍ਰਿੱਤ ਕੋ ਜਾਰਿ ॥ ੧ ॥ ਚੌਪਈ ॥ ਦਿਨ ਸਮ ਭਯੋ ਪ੍ਰਕਾਸ਼ ਬਿਸਾਲਾ । ਤਿਮਰ ਸਘਨ ਚਹੁੰ ਦਿਸ਼ ਚਾਲਾ । ਚੰਚਲ ਚਰਨ ਚਿਖਾ ਦਿਸ਼ਿ ਚਲੇ । ਬਸਤ੍ਰ ਸ਼ਸਤ੍ਰ ਸਭਿ ਸ਼ੋਭਿਤਿ ਭਲੇ॥੨॥ਤਨੀ ਕਨਾਤ ਪੌਰ ਜਿਸ ਥਾਨਾ । ਤਹਿੰ ਥਿਰ ਹ੍ਵੈ ਕਰਿ ਥਾਕ ਥਖਾਨਾ।'ਜਾਇ ਚਿਖਾ ਪਰ ਬੈਠੈਂ ਜਬੈ[3] । ਤੁਰਤ ਪ੍ਰਦਛਿਨਾ ਦੈ ਕਰਿ ਸਬੈ ॥ ੩ ॥ ਬਹੁਰ ਹੁਤਾਸਨ ਜੋ ਜ੍ਵਲਤਾਵਹੁ । ਨਮੋ ਕਰਤਿ ਹੀ ਵਹਿਰ ਸਿਧਾਵਹੁ । ਇਸ ਕ੍ਰਾਰਜ ਮਹਿੰ ਬਿਲਮ ਨ ਕਰਨੀ । ਜਪਹੁ ਪ੍ਰਮੇਸ਼ਰ ਧੀਰਜ ਧਰਨੀ' ॥ ੪ ॥ ਇਮ ਕਹਿ ਸ਼੍ਰੀ ਪ੍ਰਭੁ ਕ੍ਰਿਪਾ ਨਿਧਾਨਾ । ਪਹੁੰਚੇ ਜਾਇ ਚਿਤਾ ਜਿਸ ਥਾਨਾ । ਧਨੁਖ ਸਿਕੰਧ ਤੁਫੰਗ ਟਿਕਾਈ।ਬਰਛੀ ਦਹਿਨੇ ਹਾਥ ਉਠਾਈ ॥੫॥ ਪੇਸ਼ ਕਬਜ਼ ਜਮਦਾੜ ਕੁਠਾਰਾ । ਕਮਰ ਕਸੇ ਮਹਿੰ ਧਰੇ ਸੁਧਾਰਾ ।ਖੰਜਰ ਤਰਕਸ਼ ਖਰ ਸ਼ਮਸ਼ੇਰ । ਰੁਪ ਬੀਰਰਸ ਕੇ ਸਮ ਸ਼ੇਰ[4] ॥੬॥ ਬਦਨ ਅਦੀਨ[5] ਸੁ ਨਯਨ ਪ੍ਰਫੁਲੇ । ਜਿਗਾ ਦਮਕਤੀ ਕਲਗੀ ਝੁਲੇ । ਤਿਸ ਛਿਨ ਬਦਨ ਚੰਦ੍ਰਮਾਂ ਓਰੇ । ਲੋਚਨ ਸਭਿਨਿ ਚਕੋਰਨਿ ਜੋਰੇ॥੭॥ਦਿਪਤਿ ਤੇਜ ਕੋ ਪਿਖਿ ਪਿਖਿ ਸਾਰੇ । ਸਮ ਸੂਰਜ ਕੇ ਗੁਰੂ ਬਿਚਾਰੇ । ਕਮਲ ਨਯਨ ਬਿਕਸਤਿ ਬਿਸ-

[1]ਜਿਸ ਦੀ ਸਮਾਨਤਾ ਕਹਾਂ, (ਆਖੇ ਉਸ ਵੇਲੇ) ਕੌਨ ਨਹੀਂ ਲੁਭਾਇਆ । [2]ਭਾਵ ਗੁਰੂ ਜੀ ਦ੍ਰਿਸ਼ਟੀ ਤਾਂ ਸਾਰਿਆਂ ਨੂੰ ਆ ਰਹੇ ਹਨ ਪਰ ਨੇੜੇ ਹੋਕੇ ਛੋਹ ਪ੍ਰਾਪਤ ਨਹੀਂ ਹੋ ਸਕਦੀ, ਇਉਂ ਲਖਕੇ ਸਾਰੇ ਬਹੁਤ ਹੈਰਾਨ ਹੋ ਰਹੇ ਹਨ । [3](ਅਸੀਂ) ਜਦੋਂ ਬੈਠੀਏ । [4]ਬੀਰ ਰਸ ਦੇ ਰੂਪ ਵਿਚ ਸ਼ੇਰ ਵਾਂਙ । [5]ਕਦੇ ਦੀਨ ਨਾ ਹੋਣ ਵਾਲਾ ਭਾਵ ਚੜ੍ਹਦੀਆਂ ਕਲਾਂ ਵਾਲਾ ।

ਮਾਏ। ਬਿਨਾਂ ਨਿਮੇਖ[1] ਤਿਸੀ ਦਿਸ਼ਿ ਲਾਏ ॥੮॥ਗਨ ਚੰਦਨ ਅਗਰਾਦਿ[2] ਘਨੇਰੇ। ਚਿਖਾ ਬਿਸਾਲ ਰਚੀ ਸਭਿ ਹੇਰੇ॥ਭਏ ਅਰੂਢਨਿ ਗੁਰ ਭਗਵਾਨ। ਚਹੁੰਦਿਸ਼ ਈਂਧਨ ਜਹਾਂ ਮਹਾਂਨ॥੯॥ ਸਿੱਖਨ ਕੋ ਆਇਸੁ ਤਬਿ ਦੀਨਿ। ਸਭਿ ਦੇਸ਼ਨ ਕੋ ਰੁਖਸਦ ਕੀਨਿ। ਇਕ ਸੰਤੋਖ ਸਿੰਘ ਜੁਤਿ ਰਹਿਤ[3]।ਤਿਸ ਸੰਗ ਬੋਲੇ ਕਰੁਨਾ ਸਹਿਤ ॥੧੦ ॥ 'ਇਸ ਥਲ ਰਹਹੁ ਦੇਗ਼ ਬਰਤਾਵਹੁ। ਸ਼ਰਧਾ ਜੁਤਿ ਸੋ ਸਿੰਘ ਟਿਕਾਵਹੁ। ਦਰਬ ਅਸੰਖ ਇਹਾਂ ਜੋ ਆਇ। ਤਿਸ ਤੇ ਨਹਿ ਮੰਦਿਰ ਚਿਨਵਾਇ ॥ ੧੧ ॥ ਸਕਲ ਦੇਗ਼ ਪਰ ਦੇਹੁ ਲਗਾਈ। ਪੰਚਾਮ੍ਰਿਤ ਆਦਿਕ ਕਰਿਵਾਈ। ਚਿਨਹਿ ਮਹਿਲ ਤਿਸ ਕੁਲ ਗਲ ਜਾਇ। ਯਾਂਤੇ ਕਹੀ ਨਹੀਂ ਬਿਸਰਾਇ[4]' ॥ ੧੨ ॥ ਤਬਿ ਸੰਤੋਖ ਸਿੰਘ* ਕਰ ਜੋਰੇ। 'ਸਿਖ ਸੰਗਤ ਨਾਂਹਿਨ ਇਤ ਓਰੇ। ਕਿਸ ਤੇ ਲੈ ਧਨ ਦੇਗ਼ ਚਲਾਵੈਂ। ਰਹੈਂ ਸਿੰਘ ਸੋ ਕਿਸ ਤੇ ਖਾਵੈਂ' ॥ ੧੩ ॥ ਸ਼੍ਰੀ ਮੁਖ ਤੇ ਤਬਿ ਧੀਰਜ ਦੀਨ। 'ਦੇਸ਼ ਨ ਰਹੈ ਸਿੰਘ ਤੇ ਹੀਨ। ਇਕ ਦੁਇ ਬ੍ਰਿੰਦਕ[5] ਇਹਾਂ ਬਨੈ ਹੈਂ। ਜੋ ਸੰਪੂਰਨ ਦੇਗ਼ ਚਲੈ ਹੈਂ ॥ ੧੪ ॥ ਕਰਹੁ ਪਕਾਵਨ ਦਿਹੁ ਵਰਤਾਇ। ਧਨ ਕੀ ਚਿੰਤ ਨ ਕਰੀਯਹਿ ਕਾਇ'। ਇਮ ਸੁਨਿ ਸਭਿਹਿਨਿ ਸੀਸ ਨਿਵਾਏ। ਦਈ ਪ੍ਰਦਛਿਨਾ ਥਿਰ ਚਹੁੰ ਘਾਏ ॥ ੧੫ ॥ ਜ੍ਵਲਤਿ ਹੁਤਾਸਨ ਕੀਨ ਬਿਸਾਲਾ। ਨਿਕਸੇ ਵਹਿਰ ਸਕਲ ਤਤਕਾਲਾ। ਜਬਹਿ ਕਨਾਤ ਪੌਰ ਤਜਿ ਆਏ। ਸ਼ਬਦ ਸ਼ੂੰਨ ਮਹਿੰ ਤਬਿ ਸੁਨਿ ਪਾਏ ॥੧੬॥ ਵਾਹਿਗੁਰੂ ਜੀ ਕੀ ਬਹੁ ਫਤੇ। ਬਾਰ ਬਾਰ ਬੋਲਤਿ ਸੁਖਿ ਮਤੇ। ਜਬਿ ਭੀ[6] ਅਗਨਿ ਪ੍ਰਚੰਡ ਬਡੇਰੇ। ਨਹਿ ਸ਼ਰੀਰ ਕੋ ਪਰਸੀ ਨੇਰੇ ॥ ੧੭ ॥ ਤਬਿ ਸਮਾਧਿ ਸਤਿਗੁਰੂ ਲਗਾਈ†। ਜੋਗ ਅਗਨਿ ਤੂਰਨ ਉਪਜਾਈ[7]। ਚਢਿ ਅਕਾਸ਼ ਕੇ ਪੰਥ ਪਧਾਰੇ। 'ਹਾਇ

[1]ਝਮਕਣ ਤੋਂ ਬਿਨਾਂ। [2]ਅਗਰ ਆਦਿਕ। [3]ਰਹਿਤ ਸਮੇਤ। (ਅ)ਕੋਲ ਰਿਹਾ। [4]ਸਾਡੀ ਕਹੀ ਬਾਤ ਭੁਲਾਉਣੀ ਨਾ। [5]ਟੋਲੇ। [6]ਹੋਈ। [7]ਭਾਵ ਇਹ ਆਪਣੀ 'ਇਛਾ ਅਨੁਸਾਰ ਬ੍ਰਹਮਰੰਧ੍ਰ ਦੇ ਰਸਤੇ ਆਤਮਾਂ ਨੂੰ ਸਰੀਰ ਤੋਂ ਜੁਦਾ ਕਰ ਲਿਆ। ਜੋਗ ਮਾਰਗ ਵਿਚ ਸਭ ਤੋਂ ਉੱਚੇ ਤੇ ਸਭ ਤੋਂ ਸੂਖ਼ਮ ਜੋਗੀ ਦੀ ਮੌਤ ਇੰਵ ਵਰਨੀ ਹੈ। *ਭਾਈ ਦਇਆ ਸਿੰਘ ਜੇ ਜੀਉਂਦੇ ਹੁੰਦੇ ਤਾਂ ਸਭ ਤੋਂ ਮੁਖੀ ਸਿਖ ਓਹ ਸਨ, ਏਹ ਸੋਂਪਣਾ ਤੇ ਪੰਥਕ ਜਥੇਦਾਰੀ ਉਸਨੂੰ ਮਿਲਦੀ। ਭਾਈ ਸੰਤੋਖ ਸਿੰਘ ਦਾ ਇਸੇ ਵੇਲੇ ਮੁਖੀ ਹੋਣਾ ਭਾਈ ਦਇਆ ਸਿੰਘ ਜੀ ਦੇ ਪਹਿਲੋਂ ਚਲ ਬਸਨੇ ਦਾ ਸੂਚਕ ਹੈ।

†ਇਕ ਛਾਪੇ ਦੇ ਨੁਸਖੇ ਵਿਚ ਇਸ ਤੋਂ ਅੱਗੇ ਹੇਠਲਾ ਪਾਠ ਵਾਧੂ ਹੈ ਜੋ ਲਿਖਤੀ ਨੁਸਖਿਆਂ ਵਿਚ ਸਾਨੂੰ ਨਹੀਂ ਮਿਲਿਆ। ਪਾਠ ਇਉਂ ਹੈ:—

ਜਗ ਮਗ ਜੋਤਿ ਤਹਾਂ ਦ੍ਰਿਸ਼ਟਾਈ। ਅਨਹਦਿ ਸਬਦਿ ਉਠੈ ਝੁਣਕਾਰਾ। ਸ੍ਰੀ ਸਤਿਗੁਰ ਕਾ ਖੇਲ ਅਪਾਰਾ ॥ ੧੮ ॥ ਸੁੰਨ ਸਮਾਧਿ ਅਨਹਦ ਲਿਵਲਾਈ।

ਹਾਇ' ਨਰ ਖਰੇ ਪੁਕਾਰੇ॥੧੮॥'ਜੈ ਜੈ' ਸ਼ਬਦ ਗਗਨ ਮਹਿ ਹੋਵਾ ਸੁਨਨੋਂ ਸ਼ੂੰਨ ਕੁਛ ਨੈਨ ਨ ਜੋਵਾ।ਗਨ ਦੇਵਨ ਮਹਿ ਨੌਬਤ ਬਾਜੀ।ਸੁਨਤਿ ਸਕਲ ਜਿਮ ਨੀਰਧ[1] ਗਾਜੇ ॥ ੧੯ ॥ ਪਰੀ ਗ੍ਰੰਜ ਇਕਬਾਰ ਬਿਸਾਲਾ। ਜਨੁ ਗਾਜਤਿ ਮਧੁਰੀ ਘਨ ਮਾਲਾ। ਭਯੋ ਅਕਾਸ਼ ਪ੍ਰਕਾਸ਼ ਮਹਾਨਾ। ਲਾਲ ਬਰਣ ਸਭਿ ਕੋ ਦ੍ਰਿਸ਼ਟਾਨਾ॥੨੦॥ ਜਨੁ ਬਰਖਾ ਕਰਿ ਕੁਛ ਘਨ ਲਟੇ[2]। ਸਾਵਣ ਕੀ ਸੰਧਯਾ ਮਹਿ ਛਟੇ। ਸੂਰਜ ਕਿਰਣ ਸਜਲ ਤੇ ਬਰਣ[3]। ਤਿਸ ਬਿਧਿ ਦਿਖਿਯਤਿ ਪੀਤ ਕਿ ਅਰਣ[4] ॥ ੨੧ ॥ ਭੀਰ ਬਿਮਾਨਨ ਕੀ ਬਹੁ ਹੋਈ। ਗੁਰ ਆਗਵਨ ਜਾਨਿ ਸਭਿ ਕੋਈ। ਗੀਰਬਾਣ[5] ਪਹੁੰਚੇ ਸਮੁਦਾਏ। ਜੈ ਜੈ ਧੁਨਿ ਤੇ ਰੌਰ ਉਠਾਏ ॥੨੨॥ ਵਾਹਿਗੁਰੂ ਜੀ ਕੀ ਕ ਹ ਛਤੇ। ਮਿਲੇ ਦੇਵਤਾ ਕੇ ਗਨ ਜਿਤੇ। 'ਧੰਨ ਗੁਰੂ ਸਭਿ ਕਾਰਜ ਕਰੇ। ਦੁਸ਼ਟਨ ਕੁਲ ਬਲ ਤੇ ਪਰਿਹਰੇ' ॥੨੩॥ ਸ੍ਰੈਯਾ॥ਪੰਕਜ ਪੂਤ[6],ਵਿਭੂਤ ਮਿਲੇ ਸ਼ਿਵ,ਅਨਿ ਮਿਲੇ ਪੁਰਹੂਤ[7] ਸਮੇਤਾ। ਨਾਰਦ ਗਾਵਤਿ ਬੈਣ ਲਏ ਗੁਰ ਨਾਨਕ ਕੇ ਪਦ ਜੇ ਸੁਖ ਹੇਤਾ।ਆਦਿ ਹੁਤਾਸਨ[8] ਦੇਵ ਸਬੈ ਬਰ ਦੇਵਧੁ ਹੁਇ ਮੋਦ-ਨਿਕੇਤਾ[9]। [10]ਕੌਤਕ ਭਾਂਤਿ ਅਨੇਕ ਨਿਹਾਰਹਿੰ* ਕੈ ਦਿਖਰਾਇ ਬਿਬੇਕ ਸੰਕੇਤਾ[10]॥੨੪॥'ਸ਼੍ਰੀ ਗੁਰ ਤੇਗ ਬਹਾਦਰ ਨੰਦਨ ਬੰਦਨ ਜੋਗ ਨਿਕੰਦਨ ਹੋ ਦੁਖ। ਪੰਥ ਰਚਨੋ, ਸ਼ੁਭ ਰੀਖ ਸਚਨੋ, ਅਰਿ ਪੁੰਜ ਪਚਨੋ[11] ਅਰ ਕੈਠੀਂ ਲਹਨੋ ਸੁਖ[12]। ਤੇਜ ਬਿਸਾਲ ਕ੍ਰਿਪਾਲ ਸਦਾ ਬਿਕਸਨੋ ਅਰਬਿੰਦ ਬਿਲੰਦ ਦਿਪੈ ਮੁਖਾਹਿੰਦਨ ਬ੍ਰਿੰਦ ਕੀ ਲਾਜ ਰਖੀ,ਤੁਰਕਾਨ ਪ੍ਰਤਾਪ ਖਪਾਇ ਰਿਸੇ ਚੁਖ[13]॥੨੫॥ਹੋਤਿ ਕੁਲਾਹਲ ਦੇਵਨ ਮਹਿੰ ਗਨ ਦੇਵਧੁ ਬਹੁਨਾਚਤਿਹੈਂ।

[1]ਬੱਦਲ। [2]ਹਟੇ। [3]ਜਲ ਸਹਿਤ ਸੂਰਜ ਦੀ ਕਿਰਨਾਂ ਦਾ ਰੰਗ। [4]ਲਾਲ ਕਿ ਪੀਲਾ, ਭਾਵ ਅਕਾਸ਼ੀ ਪੀਂਘ ਦੇ ਰੰਗਾਂ ਤੋਂ ਜਾਪਦਾ ਹੈ। [5]ਦੇਵਤੇ। [6]ਬ੍ਰਹਮਾਂ। [7]ਇੰਦ੍ਰ। [8]ਅਗਨੀ ਆਦਿਕ। [9]ਖੁਸ਼ੀ ਦਾ ਘਰ ਹੋਕੇ ਭਾਵ ਬਹੁਤ ਪ੍ਰਸੰਨ ਹੋਕੇ। [10]ਅਨੇਕ ਰਚਨਾਂ ਦੇ (ਅਦਬ ਸਤਿਕਾਰ ਤੇ ਗੁਣਾਨੁਵਾਦ ਵਾਲੇ) ਕੌਤਕ (ਕੋਈ ਦੇਵਤੇ ਤਾਂ) ਕਰ ਰਹੇ ਹਨ ਤੇ ਕੋਈ ਦੇਖ ਰਹੇ ਹਨ (ਪਰ ਉਹਨਾਂ ਕੌਤਕਾਂ ਵਿਚ) ਬਿਬੇਕ ਦੇ ਇਸ਼ਾਰੇ ਹਨ [ਨਿਃ, ਨਿਕੇਤ=ਇਸ਼ਾਰਾ]। (ਅ) ਅਨੇਕ ਭਾਂਤ ਦੇ ਕੌਤਕ (ਦੇਵਤੇ ਆਦਿ) ਕਰਕੇ ਦਿਖਾਉਂਦੇ ਹਨ ਗਯਾਨ ਦੇ ਘਰ (ਗੁਰੂ ਜੀ) ਨੂੰ (ਅਤੇ ਓਹ) ਦੇਖ ਰਹੇ ਹਨ (ਉਹਨਾਂ ਨੂੰ)। [ਨਿਕੇਤ=ਨੀ ਕੇਤ=ਘਰ। ਨਿਃ; ਧਾਤੂ ਕਿ=ਵੱਸਣਾ ਤੋਂ]। ਸੂਚਨਾ=ਦੇਵਤੇ ਤਾਂ 'ਮੋਦ ਨਿਕੇਤਾ'=ਖੁਸ਼ੀ ਦਾ ਘਰ ਹੋ ਰਹੇ ਹਨ ਪਰ ਗੁਰੂ ਜੀ 'ਵਿਵੇਕ ਨਿਕੇਤਾ' ਹਨ, ਕਿ ਓਹ ਪੂਰਨ ਗਯਾਨ ਵਿਚ ਟਿਕੇ ਖੜੇ ਸਭ ਕੁਛ ਵੇਖ ਰਹੇ ਹਨ। [11]ਖਪਾਇਆ। [12]ਅਤੇ ਸੁਖ ਇਕੱਠਾ ਕਰ ਲਿਆ। [13]ਰਤੀ ਕੁ ਭਰ ਗੁੱਸੇ ਨਾਲ।

*ਪਾ:—ਅਨੇਕਨਿ ਕੈ ਕਰਿ ਕੈ। †ਪਾ:—ਅਰਕੈਨ ਲਹਜੋ।

ਮੰਗਲ ਕੋ ਸਰਬੰਗ ਧਰੈਂ ਜੈ ਬਾਕ ਉਤੰਗ ਉਬਾਚਤਿ ਹੈਂ। ਬਾਜਤਿ ਬ੍ਰਿੰਦ ਮ੍ਰਿਦੰਗ, ਉਪੰਗ[1], ਮਚੰਗ[2], ਸੁਰੰਗਨਿ[3] ਰਾਚਤਿ ਹੈਂ।ਜ਼ਾਚਤਿ ਹੈਂ ਦਰਸੰਨ ਪ੍ਰਸੰਨਹਿ 'ਪੈਨ ਗੁਰੂ' ਮੁਦ ਮਾਚਤਿ ਹੈਂ[4] ॥੨੬॥ ਸ਼੍ਰੀ ਗੁਰ ਤੇਗ ਬਹਾਦਰ ਨੰਦ ਕੋ ਆਦਰ ਕਾਰਨ ਦੇਵ ਮਿਲੇ।ਧੀਰ ਬਹਾਦਰ ਕੋਅਵਿਲੋਕ ਅਸ਼ੋਕ ਭਏ ਗਨ ਸੰਗ ਚਲੇ। ਸ਼੍ਰੀ ਪ੍ਰਭੁ ਹੇਰਿ ਸਮੂਹਨ ਕੋ ਮਿਲਿ ਰੀਤਿ ਜਥੋਚਿਤ ਕੀਨ ਭਲੇ। ਕੌਤਕ ਹੈ ਉਤਸਾਹਨ ਕੋ ਇਮ ਆਪਸ ਮਹਿੰ ਹਰਖਾਇ ਚਲੇ॥੨੭॥ ਦੋਹਰਾ॥ ਇਸ ਪ੍ਰਕਾਰ ਸੁਰਲੋਕ ਮਹਿੰ ਦੇਵਨ ਉਤਸਵ ਕੀਨ। ਪੌਰ ਪੌਰ ਸਭਿ ਠੌਰ ਮਹਿੰ ਮੰਗਲ ਮੋਦ ਪ੍ਰਬੀਨ॥੨੮॥ਸ੍ਰੈਯਾ॥ [5]ਛੋਰਿਕੈ ਪੌਰ ਕੀ ਠੌਰ ਕਨਾਤ ਤੇ ਬਾਹਿਰ ਆਨਿ ਥਿਰੇ ਸਮੁਦਾਯਾ।ਬੈਠਿ ਗਏਗਨਸਿੰਘ ਚਹੂੰਦਿਸ਼ਿ ਲੋਚਨ ਤੇ ਜਲ ਪੁੰਜ ਬਹਾਯਾ।ਸੁਰਤਿਸ਼੍ਰੀ ਗੁਰਕੀਮ੍ਰਿਦੁ* ਮੂਰਤਿ ਧਯਾਨ ਧਰੇ ਮਨ ਕੋ ਠਹਿਰਾਯਾ। ਬ੍ਰਿੰਦ ਭਲੇ ਗੁਨ ਕੋ ਸਿਮਰੈਂ ਸ਼ੁਭ ਸ਼ੀਲ ਸਰਾਹਿਤਿ ਦੀਰਘ ਦਾਯਾ[6]॥੨੯॥[7]ਸ਼੍ਰੀਪ੍ਰਭੁ!ਸਿੰਘ ਕਦੈਬ[8] ਪੰਜਾਬਕੇ ਕੌਨ ਅਲੈਬ ਇਹਾਂ ਹਮ ਕੋਰਾ।ਕੌਨ ਕੋ ਹੋਇ ਸਮੀਪ ਥਿਰੈਂ ਨਿਤ, ਕਾਹਿ ਪਿਖੈਂ ਸਭਿ ਸੰਝ ਸਵੇਰਾ।ਸ਼੍ਰੀ ਮੁਖ ਤੇ ਬਿਨ ਚਾਰੁ ਗਿਰਾ ਕਿਸ ਤੇ ਉਪਦੇਸ਼ ਸੁਨੈਂ ਕਰਿ ਘੋਰਾ। ਦੇਖਿ ਕਿਸੇ ਹਮ ਆਨੰਦ ਪਾਵਹਿੰ ਲੋਕ ਦੁਹੂੰ ਵਿਸ਼ਵਾਸ਼ ਵਡੇਰਾ?'॥੩੦॥ਲੋਚਨ ਤੇ ਜਲ ਮੋਚਤਿ ਸੰਚਤਿ ਨੈਂਮ੍ਰਿ ਕਰੈਂ ਮੁਖਿ, ਹੀ ਦੁਚਿਤਾਈ[9]। ਏਕ ਕੇ ਸੰਗ ਨ ਦੂਸਰ ਬੋਲਤਿ ਦੇਖਨ ਕੋ ਨਹਿੰ ਦ੍ਰਿਸ਼ਟਿ ਚਲਾਈ। ਜਨੋਂ ਬਹੁ ਨਾਗਨ ਕੀ ਮਣਿ ਏਕ, ਭਈ ਕਿਤ ਲੋਪ, ਨਹੀਂ ਪੁਨ ਪਾਈ:-"ਭਾਗ ਬਿਹੀਨ ਬਿਯੋਗ ਸਹਨੋ, ਗੁਰ ਸੰਗ ਗਏ ਨ ਸਰੀਰ ਬਿਹਾਈ[10]॥੩੧॥ਪੇਖਹੁ ਪ੍ਰੀਤਿ ਪਤੰਗਨ ਕੀ ਛਿਨਮੈਂ ਤਨ ਦੇਤਿਬਿਲੋਕਿ ਪ੍ਰਕਾਸ਼ਾ। ਨਾਦ ਸੁਨੇ ਅਹਿਲਾਦ ਰਿਦੈ ਕਰਿ ਹੈ ਵਿਸਮਾਦ ਤੇ ਏਨ[11]

---

[1]ਨਸੜੂੰਗ ਨਾਮੇ ਬਾਜਾ ਜੋ ਗਲੇ ਨਾਲ ਵਜਦਾ ਹੈ। [2]ਇਕ ਬਾਜਾ, ਜਿਸ ਦਾ ਸਿਰ ਝੁਕਿਆ ਹੁੰਦਾ ਹੈ, ਸਾਰੰਗੀ। [ਫਾ:, ਚੰਗ=ਸਾਰੰਗੀ। ਹਿੰਦੀ, ਮੁ=ਵਡਾ। (ਅ) ਮੁ+ਚੰਗ=ਵਡੀ ਸਾਰੰਗੀ। ਸ਼ੈਕ: ਕੋਸ਼ ਵਿਚ ਲਿਖਿਆ ਹੈ, ਮੁ=ਮੂੰਹ। ਚੰਗ=ਇਕ ਬਾਜਾ, ਬਰਬਤ ਬਾਜਾ]। (ਅ) ਦੱਡ। [3]ਮ੍ਰਦੰਗ। ਸਾਰੰਗੀ ਵਰਗਾ ਗਜ਼ ਨਾਲ ਵੱਜਣ ਵਾਲਾ ਇਕ ਵਾਜਾ। [4]ਖੁਸ਼ੀ ਵਿਚ ਮਚਦੇ ਹਨ। [5]ਦੇਵਤਿਆਂ ਦਾ ਪ੍ਰਸੰਗ ਛਡਕੇ ਹੁਣ ਅਬਚਲ ਨਗਰ ਦੇ ਸਿੱਖਾਂ ਦਾ ਹਾਲ ਦੱਸਦੇ ਹਨ। [6]ਬਹੁਤ ਦਇਆ ਨੂੰ ਸਲ ਹੁੰਦੇ ਹਨ। (ਅ) ਦਾਈਆ। [7]ਸਾਨੂੰ। [8]ਹਿਰਦੇ ਵਿਚ ਚਿੰਤਾ ਹੈ। [9]ਸਿੰਘ ਬਿਰਹਾ ਕਰਦੇ ਹਨ:-[10]ਸਰੀਰ ਛੱਡਕੇ ਨਾਲ ਨਾ ਗਏ। [11]ਹਰਨ। *ਪਾ:-ਮਧੁ।

ਬਿਨਾਸਾ[1]।ਏਕ ਸੁਰੀਧਿ ਤੇ ਅੰਧ ਮਧੁ ਬ੍ਰਿਤਿ ਛੋਰਤਿ ਨਾਂਹਿ ਪ੍ਰਮੋਦ* ਮਹਿੰ ਫਾਸਾ[2]।ਮੀਨ ਰਹੈ ਜਲ ਤੇ ਸੁਚ ਸੋਂ,ਬਿਛਰੇ ਮਰਿ ਜਾਤਿ,ਸੁ ਪ੍ਰੇਮ ਉਪਾਸਾ[3] ॥੩੨ ॥ ਕਯਾ ਇਹ ਜੈਤੁ ਮਲੀਨ ਮਹਾਂ, ਕਰਿ ਪ੍ਰੇਮ ਕੋ ਦੇਤਿ ਹੈਂ ਆਪਨੇ ਪ੍ਰਾਨਾ। ਹੈ ਹਮਰੋ ਤਨ ਮਾਨੁਖ ਕੋ ਸਭਿ ਜਾਨਤਿ ਹੈਂ ਮਨ ਲਾਭ ਰੁ ਹਾਨਾ। ਸ਼੍ਰੀ ਗੁਰ ਪ੍ਰੀਤਿ ਸਦਾ ਸੁਖਦਾ ਦੁਹਿ ਲੋਕਨ ਮੈਂ ਕਰਤੀ ਸੁ ਕਲਯਾਨਾ। ਸੋ ਹਮ ਜਾਨਿ ਮਹਾਤਮ ਕੋ ਨਿਰਬਾਹਿ ਨ ਕੀਨ[4] ਭਏ ਅਨਜਾਨਾ॥੩੩॥ਪਾਹਨ ਤੇ ਨਿਠਰੋ ਹਮਰੋ ਉਰ ਪ੍ਰੀਤਮ ਕੋਰ ਬਿਯੋਗ ਸਹਾਰਾ। ਜਾਂਹਿ ਬਿਨਾਂ ਸੁਖ ਲੇਸ਼ ਨਹੀਂ ਦੁਹਿੰ ਲੋਕਨ ਕੋ ਪ੍ਰਭੁ ਮਾਲਿਕ ਭਾਰਾ। ਭਾਂ ਬਿਨ ਬੈਠਿ ਰਹੇ ਬਨਿ ਦੀਨ, ਗਏ ਨਹਿੰ ਸਾਥ ਜੁ ਨਾਥ ਉਦਾਰਾ'। ਭੂਰ ਬਿਸੂਰਤਿ ਹੈਂ ਬਨ ਮੂਰਤਿ[5] ਅੰਗ ਅਡੋਲ ਥਿਰੇ ਇਕਸਾਰਾ॥ ੩੪ ॥ ਸ਼੍ਰੀ ਗੁਰ ਆਇਸੁ ਕੇ ਬਸਿ ਹੈ ਕਰਿ ਪ੍ਰਾਤ ਲੌ ਚਾਰਹੂੰ ਓਰ ਥਿਰੇ। ਦਾਸ ਤੁਰੰਗਨ ਮਹਿੰ ਗਮਨਨੋਂ ਇਕ, ਰੰਗ ਕੁਮੈਤ ਨ ਡੀਠ ਪਰੇ। ਦਾਮ ਖੁਲੇ ਅਗਵਾਰ ਪਿਛਾਰਿ,ਬਿਲੋਕਤਿ ਭਾ ਤਿਸਥਾਨ ਪਰੇ[6]।–ਕੌਨਸੋ ਪੰਥ ਉਲੰਘ ਗਯੋ ਤਿਸ ਰੀਤਿ ਰਹੇ ਇਹ ਦ੍ਵਾਰ ਭਿਰੇ–॥ ੩੫ ॥ ਆਨਿ ਭਨਨੋਂ ਸਭਿ ਸਿੰਘਨ ਬੀਚ 'ਤੁਰੰਗ ਕੁਮੈਤ ਨਹੀਂ ਨਿਜ ਥਾਨੇ। ਜ਼ੀਨ ਕੋ ਪਾਇਕੈ ਤਯਾਰ ਕਰੇ ਸਭਿ ਏਕ ਪੈ ਆਪ ਚਢੇ ਪ੍ਰਸਥਾਨੇ'। ਸ਼ੋਨ ਸੁਨੇ ਬਿਸਮਾਇ ਬਿਲੋਕਤਿ 'ਏਕ ਨਹੀਂ, ਹਿਤ ਜਾਂ ਪਰ ਠਾਨੇ। ਔਰ ਖਰੇ ਅਸੁ ਮੋਚਤਿ ਹੈਂ ਅਸੁ', ਹੀਯ ਸੰਦੇਹ ਭਏ, ਕਿਮ ਜਾਨੇ[7] ॥੩੬॥ ਦੋਇ ਘਰੀ ਜਬਿ ਦਰੋਸ ਚਢੋ ਬਹੁਰੋ ਚਿਤ ਸੋਚਤਿ ਸੰਕਟ ਪਾਏ। ਈਂਧਨ ਲਯਾਵਨਿ ਹਾਰਿ ਹੁਤੇ ਤਿਨ ਬਾਹਰਿ ਸ਼੍ਰੀ ਪ੍ਰਭੁ ਕੋ ਦਰਸਾਏ[8]। ਆਇ ਗਯੋ ਪੁਨ ਸਿੰਘਨ ਮਹਿੰ ਜਹਿੰ ਸ਼ੋਕ ਸਮੇਤ ਰਿਦੈ ਸਮਦਾਏ।ਹੇਰਿ ਖਰੋ ਹੁਇ ਦੀਨ ਸੰਦੇਸਹਿ[10]'ਮੋਹਿ

[1]ਮ੍ਰਿਗ (ਆਪਣਾ ਆਪ) ਨਾਸ਼ ਕਰਦਾ ਹੈ। [2]ਇਕ ਸੁਰੀਧੀ ਦੇ ਨਾਲ ਅੰਨ੍ਹਾ ਹੋਇਆ (ਭਾਵ ਪ੍ਰੇਮੀ. ਭੌਰਾ ਪ੍ਰਮੋਦ ਵਿਚ ਆਕੇ (ਕਵਲ ਫੁੱਲ ਦੇ ਰਾਤ ਨੂੰ ਮਿਟੀਂਦੇ ਜਾਣ ਦੀ) ਲਪੇਟ ਵਿਚ ਆਇਆ (ਉਸ ਨੂੰ) ਛਡਦਾ ਨਹੀਂ ਸਗੋਂ ਫਸ ਜਾਂਦਾ ਹੈ। [ਮੰਸ:, ਪ੍ਰਮੋਦ=ਖੁਸ਼ੀ। ਬ੍ਰਿਤਿ=ਘੇਰਾ। ਲਪੇਟ]। [3]ਪ੍ਰੇਮ ਦੀ ਉਪਾਸਨਾ ਐਸੇ ਹੈ। (ਅ) ਐਸਾ ਵਿਸ਼ੇਸ਼ ਪ੍ਰੇਮ ਉਸ ਪਾਸ ਹੈ। [ਉ=ਵਿਸ਼ੇਸ਼। ਪਾਸਾ=ਪਾਸ ਹੈ]। [4]ਪ੍ਰੇਮ ਦਾ ਨਿਰਬਾਹ ਨਾ ਕੀਤਾ। [5]ਮੂਰਤੀਆਂ ਬਣਕੇ। [6]ਉਸੇ ਥਾਂ ਹੀ ਪਏ ਹਨ ਅਗਾੜੀ ਪਿਛਾੜੀ ਦੇ ਰੱਸੇ। [7]ਹੋਰ ਘੋੜੇ ਖੜੇ ਅੱਥਰੂ ਕੇਰਦੇ ਹਨ। [ਅਸੁ=ਅਸ੍ਵ=ਘੋੜੇ। ਅਸੁ=ਅੱਸ਼ਰੂ=ਅੱਥਰੂ]। [8]ਕੀ ਜਾਣੀਏਂ। [9]ਉਸ ਨੇ ਬਾਹਰ ਰੁੱਖ ਜੀ ਨੂੰ ਡਿੱਠਾ ਸੀ। [10]ਸੁਨੇਹਾ ਦਿਤਾ। *ਪਾ:–ਪ੍ਰਦੇਸ਼।

ਮਿਲੇ ਗੁਰ ਦੂਰ ਸਥਾਏ ॥ ੩੭ ॥ ਸ਼੍ਰੀ ਮੁਖ ਤੇ ਫੁਰਮਾਵਨ ਕੀਨਿ--ਕਹੋ ਸਭਿ ਸਿੰਘਨ ਕੋ ਸਮੁਝਾਏ। ਆਇ ਤੁਰੰਗਮ-ਤੀਰ ਗਯੋ ਹਮ[1], ਵਾਹਿਨ ਬੇਗ ਬਲੀ ਚਪਲਾਏ। ਸ਼ੋਕ ਨ ਚਿੰਤ ਕਰੋ ਚਿਤ ਮਹਿੰ ਸਤਿਨਾਮ ਜਪਹੁ ਹੁਇ ਅੰਤ ਸਹਾਏ--। ਯੌਂ ਕਹਿ ਸ਼੍ਰੀ ਪ੍ਰਭੁ ਜਾਤਿ ਭਏ' ਸੁਨਿਕੈ ਗੁਰ ਬਾਤ ਸਕੈ ਬਿਸਮਾਏ ॥ ੩੮ ॥ ਦੋਹਰਾ ॥ ਸੈਮਤ ਸੱਤ੍ਰਾ ਸੈਂ ਬਿਤੇ ਪੁਨ ਪੈਂਹਠ ਪਹਿਚਾਨ। ਕਾਤਕ ਕੀ ਸ਼ੁਦਿ ਪੰਚਮੀ ਨਿਸ ਬੈਕੁੰਠ ਪਯਾਨ ॥ ੩੯ ॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਅੰਸੇ 'ਬੈਕੁੰਠ ਗਮਨ' ਪ੍ਰਸੰਗ ਬਰਨਨੰ ਨਾਮ ਚਤਰ-ਬਿੰਸਤੀ ਅੰਸੂ ॥੨੪॥ ਸ.ਪ. [ਇਕ ਸੰਤ ਨੂੰ ਦਰਸ਼ਨ। ਬਾਲੇ ਰਾਇ ਦੀ ਸਹਾਇਤਾ]।

ਦੋਹਰਾ ॥ ਸ਼ੋਕ ਕਰਹਿੰ ਬੈਠੇ ਸਕਲ ਸੁਨਿ ਤੁਰੰਗ ਕੀ ਬਾਤ। ਨਿਜ ਵਾਹਨ ਕੋ ਲੇ ਗਏ ਗੁਰੂ ਬੀਰ ਬੱਖਤਾਤ॥੧॥ਚੌਪਈ॥ ਜਾਮ ਦਿਵਸ ਜਬਿ ਹੀ ਚਢਿ ਆਏ। ਚਿਤਵਹਿੰ ਗੁਰ ਚਰਿੱਤ੍ਰ ਬਿਸਮਾਏ। ਏਕ ਸਾਧ ਪੁਨ ਚਲਿ ਕਰਿ ਆਯੋ। ਸਿੰਘਨ ਕੋ ਅਵਿਲੋਕ ਅਲਾਯੋ ॥ ੨॥ 'ਤੁਮ ਕਿਮ ਬੈਠੇ ਹੋ ਮਿਲਿ ਕਰਿਕੈ ? ਸ਼ੋਕ ਸਚਿੰਤ ਮੌਨ ਮੁਖ ਧਰਿਕੈ'। ਸੁਨਿ ਕਰਿ ਕਹਯੋ ਪ੍ਰਸੰਗ ਉਦਾਰੋ। 'ਸ਼੍ਰੀ ਸਤਿਗੁਰ ਬੈਕੁੰਠ ਸਿਧਾਰੇ ॥ ੩ ॥ ਸੈਨ ਦੀਨ ਜਿਮ ਮਹਿ-ਪਤਿ ਹੀਨਾ[2]। ਚੰਦ ਬਿਨਾ ਜਿਮ ਰਾਤਿ ਮਲੀਨਾ। ਜਿਮ ਮਥਰਾ ਮਹਿੰ ਸ਼ਸ਼ਾਮ ਸਿਧਾਯੋ। ਪੀਛੇ ਗੋਪੀ ਗਨ ਬਿਕੁਲਾਯੋ ॥ ੪ ॥ ਜਥਾ ਰਾਮ ਬਨ ਬਿਖੈ ਸਿਧਾਰੇ। ਔਧਪੁਰੀ ਕੇ ਨਰ ਦੁਖਿਯਾਰੇ। ਤਿਮ ਸਤਿਗੁਰ ਬਿਨ ਸਿੰਘ ਰਹੇ ਹੈਂ। ਰਿਦੇ ਬਿਖਾਦ ਬਿਸਾਲ ਲਹੇ ਹੈਂ' ॥੫॥ ਬੋਲਯੋ ਸਾਧ 'ਪੰਥ ਮਹਿੰ ਜਾਵਤਿ। ਦੇਖੇ ਤਹਿੰ ਗੁਰ ਅੱਗੂ ਸਿਧਾਵਤਿ। ਮੈਂ ਕਰ ਬੈਦਿ ਕੀਨਿ ਪਗ ਨਮੋ। ਮੁਸਕਾਵਤਿ ਬੋਲੇ ਤਿਹ ਸਮੋਂ ॥ ੬ ॥--ਆਵਹੁ ਸੰਤ ਦਰਸ ਲਿਹੁ ਦੇਹੁ। ਹਰਿ ਜਨ ਮਿਲਿਨਿ ਅਨੰਦ ਅਛੇਹੁ। ਅੰਤ ਸਮੈਂ ਕੋ ਮੇਲ ਤੁਹਾਰੋ। ਜਹਿੰ ਸੰਜੋਗ, ਬਿਯੋਗ ਬਿਚਾਰੋ--॥੭॥ ਮੈਂ ਸੁਨਿ ਕਰਿ ਬੂਝਨੋ ਕਰ ਜੋਰਿ--ਰਾਵਰ ਕੋ ਪਯਾਨ ਕਿਤ ਓਰ ? ਦਾਸ ਨਹੀਂ ਕੋ ਸਾਥ ਤਿਹਾਰੇ[3] ? ਨਾਥ! ਇਕਾਕੀ ਕਹਾਂ ਪਧਾਰੇ ?--॥ ੮ ॥ ਬੋਲੇ ਸ਼੍ਰੀ ਮੁਖ ਤੇ ਮੁਸਕਾਵਤਿ--ਹਮ ਅਖੇਰ ਹਿਤ ਬਨ ਕੋ ਜਾਵਤਿ। ਕਰਹਿੰ ਸੈਲ ਜੋਤਿਕ ਮਨ ਭਾਵਤਿ। ਜਿਤ ਕਿਤ ਬਿਚਰਤਿ ਆਨੰਦ ਪਾਵਤਿ--॥ ੯ ॥ ਇਮ ਕਹਿ ਸਤਿਗੁਰ ਅੱਗੂ ਸਿਧਾਰੇ।ਹਯਕੁ ਮੈਤਪਰ[4],ਆਯੁਧ ਧਾਰੇ। ਅਬਿ ਹੀਮੈਂ ਬਿਲੋਕਿ ਚਲਿਆਯੋ।

[1]ਘੋੜਾ ਸਾਡੇ ਪਾਸ ਆ ਗਿਆ ਹੈ। [2]ਜਿਵੇਂ ਰਾਜੇ ਬਿਨਾਂ ਸੈਨਾਂ ਦੀਨ ਹੁੰਦੀ ਹੈ। [3]ਆਪ ਦੇ। [4]ਕੁਮੈਤ ਘੋੜੇ ਉਤੇ।

ਤੁਮਹੁ ਅਚਾਨਕ ਕਹਾਂ ਸੁਨਾਯੋ ॥੧੦॥ਜੋ ਤਿਨਿ ਹੋਤਿ ਗਮਨ ਪਰਲੋਕ। ਮੈਂ ਕਿਮ ਲੇਤੋ ਦਰਸ ਬਿਲੋਕਿ। ਪੰਥ ਪਯਾਨਤਿ ਭਲਿ ਬਿਧਿ ਹੋਰੇ। ਤੌ ਪ੍ਰਲੋਕ ਕਿਮ ? ਸੈਸੈ ਮੋਰੇ' ॥੧੧॥ ਅਦਭੁਤ ਚਲਿਤ ਗੁਰੂ ਕੇ ਐਸੇ। ਕਹਿ ਸੁਨਿ ਕਰਿ ਬਿਸਮਤਿ ਸਭਿ ਬੈਸੇ। ਸਭਿਹਿਨਿ ਮਿਲਿ ਨਿਸ਼ਚੈ ਠਹਿਰਾਯੋ। 'ਗੁਰ ਇਕ ਸਮ ਸਭਿ ਬਿਧੈ ਸਮਾਯੋ ॥ ੧੨ ॥ ਜਹਿਂ ਸਿਮਰੈਂ ਭਹਿ ਹਾਜ਼ਰ ਅਹੈਂ।ਸਭਿ ਸਿੱਖਨ ਕੀ ਸ਼ਰਧਾ ਲਹੈਂ। ਜਨਮ ਮਰਨ ਪ੍ਰਾਪਤਿ ਕੁਛ ਨਾਹੀ। ਸੁਤਹਿ ਸਿੱਧ ਤਨ ਧਰਹਿਂ ਬਿਲਾਹੀ'। ੧੩॥ਸੰਤਨ ਕੀ ਸਹਾਇਤਾ ਕਾਰਨ। ਦੁਸ਼ਟ ਨਰਨ ਕੀ ਜੜ੍ਹਾਂ ਉਖਾਰਨ। ਸ਼ੁਭ ਮਗ ਜਗਤ ਬਿਖੈ ਬਿਸਤਾਰਨ। ਕਰਨ ਕੁਕਰਮਨਿ ਕੋ ਨਿਰਵਾਰਨ ॥ ੧੪ ॥ ਨਿਜ ਭਗਤਨ ਕੌ ਜਗਤ ਉਧਾਰਨ। ਧਰਾ ਭਾਰ ਗਨ ਤਾਪ ਬਿਦਾਰਨ। ਹਰਿ ਸੰਤਨ ਦ੍ਰੋਹੀ ਬਹੁ ਮਾਰਨ। ਸੱਤਿਨਾਮ ਸਿਮਰਾਵਨਿ ਕਾਰਨ ॥ ੧੫ ॥ ਧੰਨ ਗੁਰੂ ਸਭਿ ਕਾਰਨ ਕਰਨ। ਜਿਨ ਕੇ ਸਮ ਨਹਿਂ ਤਾਰਨ.ਭਰਨ। ਅਦਭੁਤ ਚਲਿਤ ਲਖੇ ਨਹਿਂ ਜਾਹੀਂ। ਸ਼ੇਸ਼ ਗਨੇਸ਼ ਪਾਰ ਨਹਿ ਪਾਹੀਂ ॥੧੬॥ ਜੋਗੀਸ਼ਨ ਕੇ ਧਯਾਨ ਬਸੰਤੇ।ਸੁਰ ਨਰ ਮੁਨਿ ਜਨ ਸੇਵ ਕਰੇਤੇ।ਕੇਤਿਕ* ਕਾਰਨ ਤੇ ਤਨ ਧਾਰੈਂ। ਕਰਿ ਸਭਿ ਕੌ ਬੈਕੁੰਠ ਸਿਧਾਰੈਂ ॥੧੭॥ਤਿਨ ਕੇ ਹਿਤ ਕੁਛ ਸ਼ੋਕ ਨ ਬਨੈਂ। ਬੇਦ ਪੁਰਾਨ ਜਾਸ ਜਸੁ ਭਨੈਂ। ਸਭਿ ਕੇ ਬੀਚ ਸਭਿਨਿ ਤੇ ਨਯਾਰੇ। ਭੋਗ ਭੋਗਤਾ ਲੇਪ ਨ ਧਾਰੈ' ॥ ੧੮ ॥ ਧਾਂਤੇ ਕਥਾ ਅਕਥ ਗੁਰ ਕੇਰੀ। ਹਾਰਹਿ ਜੋ ਬੁਧਿ ਧਰਤਿ ਬਹਿਰੀ'। ਇਮ ਚਰਚਾ ਕਰਿ ਆਪਸ ਮਾਂਹੀ। 'ਗੁਰ ਹਿਤ ਸ਼ੋਕ ਉਪਾਵਹੁ ਨਾਹੀ' ॥ ੧੯ ॥ ਢਰੀ ਦੁਪਹਿਰੀ ਲਗਿ ਥਿਰ ਰਹੈ। ਸੁੱਖਾ ਛਕਨਿ ਸਮੈ ਭਿਖ ਲਹੈ। 'ਕਰਹੁ ਦਯਾ ਉਠਿ ਪੁਨ ਸਵਧਾਨੰ। ਕਰਹੁ ਸੁਚੇਤਾ ਸਿਮਰਨ ਠਾਨੰ' ॥ ੨੦ ॥ ਇਮ ਕਹਿ ਉਠੇ ਦਯਾ ਹਿਤ ਸਿੱਧ[3]। ਗੁਰ ਹਿਤ ਸੁੱਖਾ ਕਰਨੇ ਤਿਸੀ ਬਿਧਿ। ਭੋਗ ਲਗਾਇ ਆਪ ਪੁਨ ਛਕਨੋ। ਸੋਚੀ ਹੋਤੁ ਗਮਨੈ ਜਲ ਤਕਨੋ ॥ ੨੧ ॥ ਕਰਿ ਸ਼ਨਾਨ ਬੈਠੀ ਦਸਤਾਰ। ਪੁਨ ਸਭਿ ਮਿਲੇ ਗੁਰੂ ਦਰਬਾਰ। ਪੂਰਬ ਪ੍ਰਭੂ ਕੋ ਭੋਗ ਲਗਾਯੋ। ਦੇਗ਼ ਅਹਾਰ ਬਹੁਰ ਬਰਤਾਯੋ ॥ ੨੨ ॥ ਆਂਚ ਅਚਿ ਅਸਨ ਨਮੋ ਕਰ ਜੋਰਿ। ਬੈਠੇ ਪੁਨ ਕਨਾਤ ਚਹੁੰ ਓਰ। ਕੇਤਿਕ ਪਛਤਿ ਸਿੱਖ

---

[1]ਤਨ ਧਰਦੇ ਹਨ ਤੇ ਲੀਨ ਹੋ ਜਾਂਦੇ ਹਨ। [2]ਭੋਗਾਂ ਨੂੰ ਭੋਗਦੇ ਹੋਏ ਫਿਰ ਲਿਪਾਇਮਾਨ ਨਹੀਂ ਹੁੰਦੇ। [3]ਦੇਗ ਸਿੱਧ (ਤਿਆਰ) ਕਰਨ ਲਈ। *ਪਾ:—ਕੋਤਕ।

ਗੁਰਬਾਨੀ। ਕੇਤਿਕ ਸੁਨਤਿ ਅਨੰਦ ਮਹਿੰ ਸਾਨੀ[1] ॥ ੨੩ ॥ ਨਿਸ ਮਹਿੰ ਅਲਪ ਕਿਤਿਕ ਚਿਰ ਸੋਏ। ਜਾਗੂਨ ਕੀਨਿ ਤਹਾਂ ਸਭਿ ਕੋਏ। ਭਈ ਪ੍ਰਾਤਿ ਤੇ ਜਾਇ ਸ਼ਨਾਨੇ। ਸਭਿ ਮਿਲਿ ਗਏ ਗੁਰੂ ਇਸਥਾਨੇ ॥ ੨੪ ॥ ਪ੍ਰਥਮ ਕਨਾਤ ਸੁ ਖੋਲਿ ਹਟਾਈ। ਚਿਤਾ ਭਸਮ ਕੀਨਸਿ ਇਕ ਥਾਈਂ। ਆਯੁਧ ਨਹੀਂ ਏਕ ਤਹਿੰ ਪਾਯੋ*। ਹੇਰਿ ਸਭਿਨਿ ਕੋ ਮਨ ਬਿਸਮਾਯੋ ॥ ੨੫॥ਅਸਥੀ ਕੋ ਤਹਿੰ ਲੇਸ਼ ਨ ਕੋਈ। ਈਂਧਨ ਭਸਮ ਪਰੀ ਬਹੁ ਜੋਈ[2]। ਦੇਹਿ ਸਹਿਤ ਕੀਨਸਿ ਪ੍ਰਸਥਾਨਾ॥ਮਗ ਗਮਨੇ ਪਿਖਿ ਨਿਸ਼ਚੈ ਠਾਨਾ॥੨੬॥ ਧੰਨ ਗੁਰੂ ਤੁਮਰੀ ਗਤਿ ਨਯਾਰੀ[3]। ਨਿਰਨੈ ਕਰਿ ਕਰਿ ਸਭਿਨਿ ਉਚਾਰੀ। ਸਕਲ ਬਿਭੂਤਿ ਬਟੋਰਿ ਬਨਾਈ। ਰਚਯੋ ਸਿੰਘਾਸਨ ਪੁਨ ਤਿਸ ਥਾਈਂ ॥ ੨੭ ॥ ਤਿਸ ਥਲ ਕੋ ਦਰਸ਼ਨ ਜੋ ਕਰੈ। ਜਨਮ ਜਨਮ ਕੇ ਪਾਤਕ ਟਰੈਂ। ਅਧਿਕ ਪੁੰਨ ਕੋ ਪ੍ਰਾਪਤਿ ਹੋਇ। ਧਰੈ ਕਾਮਨਾ ਪੂਰਨ ਸੋਇ ॥ ੨੮ ॥ ਕਵਿੱਤ ॥ ਸੁੰਦਰ ਗੁਦਾਵਰੀ, ਬਿਹੀਨ ਮਲ ਚਲੈ ਜਲ, ਸਲਿਤਾ ਸੁ ਤੁਲ ਗੰਗਾ ਕੂਲ ਛਬਿ ਪਾਵਈ।ਖਰੇ ਖਰੇ[4] ਤਰੁ ਖਰੇ,ਹਰੇ ਹਰੇ ਪਾਤ ਜਟੇ,ਪਾਂਤਿ ਪਾਂਤਿ ਕਰੇ[5] ਛਾਇ ਸੈਘਨੀ ਕੋ ਛਾਵਈ[5]। ਬੋਲਤਿ ਬਿਹੰਗ ਰੰਗ ਰੰਗ ਕੇ ਉਤੰਗ ਧੰਨ ਸ਼੍ਰੀ ਗੁਬਿੰਦ ਸਿੰਘ ਕੋ ਸਿੰਘਾਸਨ ਸੁਹਾਵਈ। ਜਾਇ ਦਰ-ਸਾਵਈ ਮਨੋਰਥ ਉਠਾਵਈ ਸੁ ਕਾਮਨਾ ਕੋ ਪਾਵਈ,ਸੰਤੋਖ ਸਿੰਘ ਗਾਵਈ ॥ ੨੯ ॥ ਅਥਚਲ ਨਗਰ ਉਜਾਗਰ ਸਗਰ ਜਗ, ਜ਼ਾਹਿਰ ਜ਼ਹੂਰ, ਜਹਾਂ ਜੋਤਿ ਹੈ ਜਬਰ ਜਾਨਿ। ਖੰਡੇ ਹੈਂ ਪ੍ਰਚੰਡ, ਖਰ ਖੜਗ, ਕੁਦੰਡ ਧਰੇ, ਖੰਜਰ,ਤੁਫੰਗ,ਪੁੰਜ ਕਰਦ,ਕ੍ਰਿਪਾਨ,ਬਾਨ। ਸ਼ਕਤੀ,ਸਰੋਹੀ, ਸੈਫ, ਸਾਂਗ, ਜਮਦਾੜ, ਚੱਕ੍ਰ, ਢਾਲੇ,ਗਨ ਭਾਲੇ,ਰਿਪੁ ਘਾਲੇ ਛਿੱਪ੍ਰ ਜੰਗ ਠਾਨਿ[6]। ਚਮ-ਕਤਿ ਚਾਰੋਂ ਓਰ ਘੋਰ ਰੂਪ ਕਾਲਕਾ ਕੋ, ਬੰਦਨਾ ਕਰਤਿ ਕਵਿ ਜੋਰਿ ਪਾਨ ਤਾਂਹੀ ਥਾਨ ॥ ੩੦ ॥ ਚੌਪਈ ॥ ਅਬਿ ਲਾਗੇ ਤਿਸ ਥਲ ਜੋਤਿ ਬਿਰਾਜਤਿ। ਦਰਸ਼ਨ ਕਰੇ ਪਾਪ ਗਨ ਭਾਜਤਿ। ਕੈਚਨ ਦੇਤਿ ਕਸੌਟੀ ਜੈਸੇ। ਸਿਖ ਕੋ ਪਰਖਤਿ ਬਖਸ਼ਹਿੰ ਤੈਸੇ ॥੩੧॥ ਗੁਰੂ ਬਿਕੁੰਠ ਗਮਨ ਕੇ ਪਾਛੇ। ਰਹੇ ਸਿੰਘ ਕੇਤਿਕ ਦਿਨ ਆਛੇ। ਪੁਨ ਪੁਨ ਜਹਿੰ ਜਹਿੰ ਜਿਸ ਕੋ ਆਇਸੁ। ਕਰਿ

[1]ਅਨੰਦ ਵਿਚ ਮਿਲੇ ਹੋਏ। [2]ਦੇਖੀ। [3]ਚੰਗੀ ਚੰਗੀ। [4]ਕਤਾਰਾਂ ਕਤਾਰਾਂ ਬਣਾਕੇ। [5]ਛਾਂ ਕਰ ਰਹੇ ਹਨ। [6](ਜਿਨ੍ਹਾਂ ਨਾਲ) ਜੰਗ ਕਰਕੇ ਵੈਰੀ ਸ਼ੀਘ੍ਰਤਾ ਨਾਲ ਮਾਰੇ ਸਨ।

*ਇਹ ਭੀ ਰਵਾਇਤ ਹੈ ਕਿ ਇਕ ਕ੍ਰਿਪਾਨ ਨਿਕਲੀ ਸੀ।

ਕਰਿ ਬੰਦਨ ਤਿਤੋ ਸਿਧਾਇਸਿ ॥੨੨॥ ਰਹਸੋ ਸੰਤੋਖ ਸਿੰਘ ਤਿਸ ਥਾਨ। ਦੇਗ ਚਲਾਵਤਿ ਭਯੋ ਮਹਾਨ*। ਬਹੁਰ ਸਹਾਇਕ ਭੇ ਤਿਸ ਦੇਸ਼। ਸੁਨੀ-ਯਹਿ ਸ੍ਰੋਤਾ ਕਥਾ ਵਿਸ਼ੇਸ਼ ॥੨੩॥ ਤਹਾਂ ਗ੍ਰਾਮ ਜਨਵਾਰਾ[1] ਨਾਇ। ਰੁਸਤਮ

---

[1]ਨਿਜ਼ਾਮ ਹੈਦਰਾਬਾਦ ਦੇ ਰਾਜ ਦਾ ਇਕ ਟਿਕਾਣਾ।

*ਇਸ ਸਮੇਂ ਤੋਂ ਹਜ਼ੂਰ ਸਾਹਿਬ ਦੇਗ ਤਾਂ ਚਲਦੀ ਰਹੀ। ਪਰ ਟਿਕਾਣੇ ਪਰ ਮੰਦਰ ਨਹੀਂ ਸੀ ਛਾਇਆ। ਮਹਾਰਾਜਾ ਰਣਜੀਤ ਸਿੰਘ ਨੇ ੧੮੩੨ ਈ: ਵਿਚ ਸੁੰਦਰ ਮੰਦਰ ਤੇ ਟਿਕਾਣੇ ਬਨਵਾ ਦਿੱਤੇ। ਅਗਰੋਂ ਹੁਣ ਤਕ ਸੋਨੇ ਤੇ ਸੰਗ ਮਰਮਰ ਦੀ ਸੇਵਾ ਜਾਰੀ ਹੈ, ਲੰਗਰ ਅਤੁਟ ਹੁੰਦਾ ਹੈ।

ਨਜ਼ਾਮ ਹੈਦਰਾਬਾਦ ਦੇ ਇਕ ਬੜੇ ਵਜ਼ੀਰ ਹੋਏ ਹਨ 'ਚੰਦੂ ਲਾਲ' ਨਾਮ ਦੇ, ਉਨ੍ਹਾਂ ਨੂੰ ਗੁਰੂ ਘਰ ਤੇ ਬਹੁਤ ਭਰੋਸਾ ਸੀ। ਰਿਆਸਤ ਵਲੋਂ ਆਪ ਨੇ ਗੁਰਦਵਾਰੇ ਲਈ ਸਹੂਲਤਾਂ ਪੈਦਾ ਕਰਵਾਈਆਂ ਸਨ।

ਨਿਜ਼ਾਮ ਵਲੋਂ ਹਿੰਦੂ ਮੁਸਲਮਾਨ ਆਦਿ ਮੰਦਰਾਂ ਨੂੰ ਜਾਗੀਰਾਂ ਮਿਲਦੀਆਂ ਹਨ ਤਿਵੇਂ ਹੀ ਇਸ ਗੁਰਧਾਮ ਨਾਲ ਪੰਜ ਪਿੰਡਾਂ ਦੀ ਜਾਗੀਰ ਹੈ ਜੋ ਅਠਾਰਾਂ ਕੁ ਹਜ਼ਾਰ ਸਾਲਾਨਾ ਬਣਦੀ ਹੈ। ਪਿੰਡਾਂ ਦੇ ਨਾਮ ਹੈਨ:—ਬਾਰੀ, ਬਕਸਾਰੀ, ਬਿਸ਼ਨਪੁਰੀ, ਏਲਕੀ ਤੇ ਮਾਸੁਰ। ਏਹ ਆਮਦਨ ਮੰਦਰ ਦੀ ਸੇਵਾ ਲਈ ਹੈ। ਇੰਨੀ ਕੁ ਰਕਮ ਸੇਵਾਦਾਰਾਂ ਲਈ ਵੀ ਮਿਲਦੀ ਹੈ। ਰਿਆਸਤ ਦੀ ਫੌਜ ਵਿਚ ਬਾਰਾਂ ਕੁ ਹਜ਼ਾਰ ਸਿੱਖ ਨੌਕਰ ਹਨ। ਇਸੇ ਫੌਜ ਵਿਚੋਂ ਇਕ ਸਿੱਖ ਰਸਾਲਦਾਰ ਵਰ੍ਹੇ ਵਰ੍ਹੇ ਲਈ ਗੁਰਦਵਾਰੇ ਦੀ ਸਰਬਰਾਹੀ ਲਈ ਆਉਂਦਾ ਹੈ ਤੇ ਸੇਵਾ ਕਰਦਾ ਹੈ। ਪਿੱਛੇ ਜਿਹੇ ਇਕ ਪਾਰਸੀ ਡਿਪਟੀ ਕਮਿਸ਼ਨਰ ਨੇ ਸੰਗ ਮਰਮਰ ਤੇ ਸੋਨੇ ਲਗਣ ਦੀ ਸੇਵਾ ਵਿਚ ਬੜੀ ਦਿਲਚਸਪੀ ਲਈ ਸੀ। ਰਿਆਸਤ ਦੀ ਪੁਲੀਸ ਵਿਚ ਵੀ ਕੁਛ ਸੌ ਕੁ ਸਿੱਖ ਨੌਕਰ ਹਨ। ਗੁਰੂ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਦੇ ਸਮੇਂ ਤੋਂ ਹਰ ਸਿਖ ਜ਼ਿੰਦਗੀ ਵਿਚ ਇਕ ਵੇਰ ਹਜ਼ੂਰ ਸਾਹਿਬ ਜਾਣਾ ਜ਼ਰੂਰੀ ਸਮਝਦਾ ਹੈ। ਜਦੋਂ ਰੇਲਾਂ ਨਹੀਂ ਸਨ ਤੇ ਪੈਂਡੇ ਕਠਨ ਸਨ ਤਾਂ ਯਾਤ੍ਰਾ ਕਰ ਆਇਆ ਸਿਖ ਫਖਰ ਨਾਲ 'ਹਜ਼ੂਰੀਆ' ਸਦਾਉਂਦਾ ਸੀ। ਹੁਣ ਯਾਤ੍ਰਾ ਲਈ ਆਵਾਜਾਈ ਬਹੁਤ ਹੈ ਤੇ ਰੌਣਕ ਅੱਗੇ ਤੋਂ ਵਧੀਕ ਹੋ ਗਈ ਹੈ।

ਜੋ ਸਿੰਘ ਗੁਰੂ ਪਜਾਨੈ ਤੋਂ ਓਚੇ ਟਿਕ ਗਏ ਓਹ ਦੱਖਣੀ ਸਿੱਖ ਅਖਾਉਂਦੇ ਹਨ, ਤੇ ਆਪੋ ਵਿਚ ਬਿਨਾਂ ਜਾਤ ਪਾਤ ਲਿਹਾਜ਼ ਦੇ ਵਿਵਾਹ ਕਰਦੇ ਹਨ। ਇਨ੍ਹਾਂ ਨੇ ਉਸ ਦੇਸ਼ ਦੀਆਂ ਇਸਤ੍ਰੀਆਂ ਵਿਵਾਹ ਕੇ ਭੀ ਆਪਣੇ ਵਿਚ ਅਭੇਦ ਵਰਤਾਈਆਂ ਹਨ। ਓਸ ਪਾਸੇ ਦੂਰ ਨੇੜੇ ਕਿਤੇ ਕਿਤੇ ਸਿੱਖ ਹਨ, ਤੇ ਲੁਬਾਣੇ ਸਿੱਖਾਂ ਦੀਆਂ ਸੰਗਤਾਂ ਹੈਨ,ਸਾਰੇ ਗੁਰਦਵਾਰੇ ਦਰਸ਼ਨਾਂ ਲਈ ਆਉਂਦੇ ਤੇ ਸੇਵਾ ਕਰਦੇ ਹਨ। ਹੁਣ ਧੁਰ ਰੇਲ ਅੱਪੜਦੀ ਹੈ ਤੇ 'ਨਾਦੇੜ' ਰੇਲਵੇ ਸਟੇਸ਼ਨ ਹੈ। ਪੰਜਾਬ ਤੋਂ ਹਜ਼ੂਰੀ ਟ੍ਰੇਨਾਂ ਯਾਤ੍ਰਾ ਲਈ ਜਾਂਦੀਆਂ ਹਨ। ਗੁਰੂ ਸਾਹਿਬ ਜੀ ਦੇ ਅਪਣੇ ਤੇ ਹੋਰ ਇਤਿਹਾਸਕ ਸ਼ਸਤ੍ਰਾਂ ਦੇ ਦਰਸ਼ਨ ਹੁੰਦੇ ਹਨ। ਦੇਗ ਅਤੁੱਟ ਚਲਦੀ ਹੈ, ਸਿਖ ਹਿਰਦਿਆਂ ਵਿਚ ਮੰਦਰ ਨਾਲ ਪਿਆਰ ਹੈ ਤੇ ਗੁਰੂ ਕਰੇ ਸਦਾ ਕਾਇਮ ਰਹੇ।

ਰਾਇ ਰੁ ਬਾਲੇ ਰਾਇ। ਦੈ ਭ੍ਰਾਤਾ ਜੋਧਾ ਬਡ ਬਲੀ। ਕੁਛਕ ਰਾਜ ਕਰਤੇ ਬਿਧਿ ਭਲੀ ॥੩੪॥ ਦੇਸ਼ ਮਰਹਟਾ ਕੋ ਨਿਤ ਲੂਟੈਂ। ਜੋ ਲਰ ਪਰੈ ਤੁਰਤ ਤਿਸ ਕੂਟੈਂ।ਪਰੀ ਧਾਂਕ ਡਰ ਸਗਰੇ ਮਾਨੈਂ।ਅਰੈ ਨ ਕੋਊ ਧਨ ਗਨ ਆਨੈਂ ॥ ੩੫ ॥ ਤਿਨ ਪਰ ਚਢੋ ਮਰਹਟਾ ਰਾਇ। ਚਮੂ ਲਾਖ ਇਕਠੀ ਕਰਿ ਲਯਾਇ। ਤਿਨ ਕੋ ਸੰਗ ਜੰਗ ਬਹੁ ਭਏ। ਘੇਰਿ ਭ੍ਰਾਤ ਦੋਨਹੁੰ ਗਹਿ ਲਏ ॥ ੩੬ ॥ ਕਰੇ ਕੈਦ ਸੰਗਲ ਪਗ ਡਾਰੇ। ਗੋਰੋ ਬਿਖਮ ਸੁ ਦੁਰਗ ਸਤਾਰੇ[1]। ਜਹਿਂ ਪੰਛੀ ਬੀ ਜਾਇ ਨ ਸਕੈ। ਮਾਨਸ ਬਪੁਰਾ ਕ੍ਯਾ ਤਿਸ ਤਕੈ ॥ ੩੭ ॥ ਦੇਵ ਸੰਤ ਬਹੁ ਪੀਰ ਮਨਾਏ। ਕੋਇ ਨ ਤਿਨ ਕੋ ਸਕਯੋ ਛੁਰਾਏ। ਰੱਛਕ[2] ਦੁਰਗ ਸਿੰਘ ਬਿਚ ਏਕ। ਗੁਰਬਾਨੀ ਨਿਤ ਪਢੈ ਬਿਬੇਕ ॥ ੩੮॥ ਪਹਿਰਾ ਦੇਤਿ ਗਿਰਾ ਗੁਰ ਭਨੈ। ਬਾਲੇ ਰਾਇ ਸ਼ੋਨ ਦੇ ਸੁਨੈ। ਹਿਤ ਬੂਝਨਿ ਕੇ ਭਏ ਬਖਾਨੀ। 'ਪਢਤਿ ਰਹਤਿ ਤੂੰ ਕਿਸ ਕੀ ਬਾਨੀ ?' ॥ ੩੯ ॥ ਸੁਨਤਿ ਸਿੰਘ ਗੁਰ ਮਹਿਮਾਂ ਕਹੀ। 'ਬੰਦ ਖਲਾਸੀ ਸਮ ਕੋ ਨਹੀਂ[3]। ਦੁਰਗ ਗ੍ਵਾ-ਲਿਯਰ ਮਹਿ ਨ੍ਰਿਪ ਕੈਦ। ਨਹਿਂ ਛੂਟਨ ਕੀ ਜਿਯਤਿ ਉਮੈਦ॥੪੦॥ ਅਸ ਰਾਜੇ ਰਜਪੂਤ ਛੁਡਾਏ। ਸਿਮਰੇ ਜਹਿਂ ਕਹਿਂ ਭਏ ਸਹਾਏ। ਸ਼੍ਰੀ ਗੋਬਿੰਦ ਸਿੰਘ ਗੁਰੂ ਬਡੇਰਾ। ਅਬਚਲ ਨਗਰ ਥਾਨ ਜਿਨ ਕੇਰਾ ॥ ੪੧ ॥ ਦਸਮੇਂ ਪਾਤਸ਼ਾਹੁ ਸੋ ਭਏ। ਸਿੰਘ ਪੰਥ ਜਗ ਮਹਿਂ ਨਿਰਮਏ'[4]।ਇਕ ਪਠਾਨ ਤਹਿਂ ਜਾਇ ਨਿਹਾਰਾ[5]। ਸੁਨਿ ਤਿਸ ਨੇ ਗੁਰ ਸੁਜਸੁ ਉਚਾਰਾ ॥ ੪੨ ॥ 'ਸੋ ਗੁਰ ਬਡੋ ਬਹਾਦਰ ਹੋਰਾ। ਰਣ ਚਮਕੌਰ ਅਨੰਦਪੁਰਿ ਕੋਰਾ। ਤਹਾਂ ਤੀਰ ਕਰਿ ਜੋਰ ਪ੍ਰਹਾਰੇ। ਇਕ ਤੇ ਦਸ ਹਜ਼ਾਰ ਅਰਿ ਮਾਰੇ ॥ ੪੩ ॥ ਕਰਾਮਾਤ ਕੋ ਧਨੀ ਬਿਸਾਲਾ। ਜੋ ਚਿਤ ਚਹੈ ਸੁ ਕਰਨੇ ਵਾਲਾ। ਦੈ ਦੈ ਕੋਸ ਤੀਰ ਅਰਿ ਘਾਏ। ਦ੍ਰਸ ਲਾਖਨਿ ਸੋਂ ਜੰਗ ਮਚਾਏ' ॥੪੪॥ ਕਹੈ ਸਿੰਘ 'ਕ੍ਯਾ ਨਰ ਕੀ ਬੈਦਾ[6]।ਜਮ ਫਾਸੀ ਕੋ ਦੇਤਿ ਨਿਕੈਦਾ[7]। ਬਾਲੇ ਰਾਇ ਸੁਨੀ ਚਿਤ ਲਾਇ। ਸ਼ਰਧਾ ਵਧੀ ਕਹਨੋ ਕਰਿ ਭਾਇ ॥੪੫॥'ਕਰੋ ਸਿੰਘ ਜੀ ਉਠਿ ਅਰਦਾਸ। ਕਰਹਿ ਜਿ ਹਮਰੀ ਬੰਦ ਖਲਾਸ। ਗੁਰ ਕੇ ਪਗ ਪੰਕਜ ਬਹੁ ਸੇਵੈਂ। ਪੰਚਾ-

---

[1]ਸਤਾਰੇ ਨਾਮੇ ਸ਼ਹਿਰ ਦੇ ਕਿਲੇ ਵਿੱਚ। (ਅ) ਮੰਦਰੇ ਵਾਲੇ ਕਿਲੇ ਵਿੱਚ। [ਸ+ਤਾਰੇ]।
[2]ਪਹਿਰਾ ਦੇਣ ਵਾਲਾ। [3]ਜਿਸ ਗੁਰੂ ਸਮਾਨ ਕੈਦ ਤੋਂ ਛੁਟਕਾਰਾ ਦੇਣ ਵਾਲਾ ਕੋਈ ਨਹੀਂ।
[4]ਗਲਾਂ ਕਰਦਿਆਂ ਦੇਖਕੇ) ਉਥੇ ਇਕ ਪਠਾਣ ਆ ਗਿਆ। [5]ਮਨੁਖ ਦੀ ਕੈਦ ਕੀ ਚੀਜ਼ ਹੈ।
[6](ਗੁਰੂ) ਜਮ ਦੀ ਫਾਸੀ ਕੱਟ ਦੇਂਦਾ ਹੈ।

ਮ੍ਰਿਤ ਉਪਾਇਨ ਦੇਵੋਂ' ॥੪੬॥ ਸੁਨਤਿ ਸਿੰਘ ਕੀਨੀ ਅਰਦਾਸ। ਸਿਮਰਨ ਲਗਜੋ ਨਾਮ ਸੁਖਰਾਸ। ਪਰਮ ਪ੍ਰੇਮ ਮਨ ਮਹਿ ਉਪਜਾਯੋ। ਨਿਸ ਦਿਨ ਗੁਰ ਮਹਿ ਧਯਾਨ ਲਗਾਯੋ ॥ ੪੭ ॥ ਅਰਧ ਰਾਤਿ ਸਿਮਰਤਿ ਉਰ ਜਬੈ। ਪ੍ਰਗਟੇ ਸ਼੍ਰੀ ਗੋਬਿੰਦ ਸਿੰਘ ਤਬੈ। ਸ਼ਬਦ ਤੁਰੰਗਮ ਕੋ ਸੁਨਿ ਪਾਯੋ। ਉਠਜੋ ਰਾਇ ਤਿਤ ਨੈਨ ਲਗਾਯੋ ॥ ੪੮ ॥ ਬਿਸਮਤਿ ਬੂਝਜੋ 'ਕਹੁ ਤੁਮ ਕੌਨ ?'। ਸ਼੍ਰੀ ਪ੍ਰਭੁ ਕਹਿਯੋ 'ਅਰਾਧਹਿ ਜੌਨ'। ਸੋ ਪਹੁੰਚਜੋ ਤੁਵ ਕਰਨਿ ਸਹਾਇ। ਉਠਹੁ ਅਬਹਿ ਨਹਿੰ ਬਿਲਮ ਲਗਾਇ' ॥ ੪੯ ॥ 'ਸ਼੍ਰੀ ਗੁਰ ਮੋਹਿ ਪਗਹੁੰ ਮਹਿੰ ਬੇਰੀ। ਅਨੁਜ ਸੁਪਤਿ ਤਿਮ ਹੀਂ[2] ਢਿਗ ਮੇਰੀ'। 'ਭ੍ਰਾਤ ਜਗਾਵਹੁ ਸੰਗ ਨ ਹੁਟੈ[3]। ਵਾਹਿਗੁਰੂ ਕਹੁ ਬੇਰੀ ਟੂਟੈ' ॥੫੦॥ ਸੁਨਿ ਪ੍ਰਭੁ ਤੇ ਨਿਜ ਅਨੁਜ ਜਗਾਯੋ। ਸੰਗਲ ਟੂਟੇ ਨਾਮ ਧਿਆਯੋ। ਉਠਿ ਦੋਨਹੁੰ ਗੁਰ ਚਰਨੀ ਪਰੇ। 'ਧੰਨ ਗੁਰੂ ਕਿਰਤਾਰਥ ਕਰੇ' ॥ ੫੧ ॥ ਪ੍ਰਭੁ ਬੋਲੇ 'ਜੋ ਹੈਂ ਸਿਖ ਮੇਰੇ। ਸਿਮਰਤਿ ਸਤਿਗੁਰ ਸੰਝ ਸਵੇਰੇ। ਨਰ ਤੇ ਕਹਾਂ ਬਚਾਵਨ ਗਾਥਾ। ਜਮ ਤੇ ਤਾਕੋਂ ਦੈ ਕਰਿ ਹਾਥਾ ॥ ੫੨ ॥ ਅਬਿ ਦੋਨਹੁੰ ਦਿਸ਼ਿ ਹੈ ਤੁਮ ਠਾਢੇ। ਗਹਹੁ ਰਕਾਬ ਦ੍ਵਾਲ[4] ਦੈ ਗਾਢੇ[5]। ਚੌਕੀਦਾਰਨ ਦੇਹੁ ਜਗਾਇ। –ਘੇਰ ਲੇਹੁ ਅਬਿ ਹਮ ਚਲਿ ਜਾਇੰ–' ॥੫੩॥ ਗਹਿ ਕੈ ਦ੍ਵਾਲ ਕਹਜੋ ਦੈ ਭਾਈ। 'ਅਬਿ ਹਮਰੇ ਗੁਰ ਭਏ ਸਹਾਈ। ਜੋ ਬਲ ਹੈ ਤੌ ਲੀਜੈ ਘੇਰੇ। ਨਾਂਹਿ ਤ ਹਮ ਪਹੁੰਚਹਿੰ ਨਿਜ ਡੇਰੇ' ॥੫੪॥ ਸੁਨਿ ਊਚੀ ਧੁਨਿ ਕੋ ਤਬਿ ਜਾਗੇ। ਉਠ ਕਰਿ ਘੇਰ ਪਕਰਨੇ ਲਾਗੇ। ਤਬਿ ਸਤਿਗੁਰੂ ਤੁਰੰਗਮ ਪੂਰਾ। ਪੰਛੀ ਜਿਮ ਗਮਨੇ ਤਿਸ ਬੇਰਾ ॥੫੫॥ ਦ੍ਵਾਦਸ਼ ਕੋਸ ਬਿੰਧਾਚਲ ਗਏ[6]। ਦ੍ਵਾਲ ਛੁਰਾਇ ਬਖਾਨਤਿ ਭਏ। 'ਇਹ ਦਰਸ਼ਨ ਕੇ ਹਠ ਨਹਿੰ ਕਰੀਅਹਿ। ਅਵਚਲ ਨਗਰ ਸਿਧਾਰਨ ਕਰੀਅਹਿ ॥ ੫੬ ॥ ਅਰਪਨ ਚਹਹੁ ਸੁ ਅਰਪਹੁ ਤਹਾਂ। ਪੰਚ ਸਿੰਘ ਮੇਰੇ ਹੈਂ ਜਹਾਂ। ਸ਼ਰਧਾ ਧਰਹੁ ਸਰੂਪ ਸੁ ਮੋਰਹੁ। ਪੁਰਹੁ ਕਾਮਨਾ ਪੂਜਹੁ ਹੋਰਹੁ' ॥ ੫੭ ॥ ਇਮ ਕਹਿ ਹੋਏ ਅੰਤਰ ਧਯਾਨ। ਸ਼੍ਰੀ ਗੁਰ ਗੋਬਿੰਦ ਸਿੰਘ ਸੁਜਾਨ। ਬਨੇ ਸਹਾਇਕ ਬੰਦ ਖਲਾਸੀ। ਨਿਜ ਦਾਸਨ ਕਾਟਤ

---

[1]ਜਿਸਨੂੰ ਅਰਾਧਦਾ ਹੈਂ। [2]ਉਸੇ ਤਰ੍ਹਾਂ ਭਾਵ ਬੇੜੀਆਂ ਸਮੇਤ। [3]ਭਿਰਾ ਦਾ ਸੰਗ ਨ ਹਟ ਜਾਵੇ। [4]ਚਮੜੇ ਦੇ ਤਸਮੇ ਜਿਨ੍ਹਾਂ ਨਾਲ ਰਕਾਬਾਂ ਪਾਈਆਂ ਹੁੰਦੀਆਂ ਹਨ। [5]ਦੋ ਰਕਾਬਾਂ ਦੀ ਦ੍ਵਾਲ ਤਕੜੀ ਕਰਕੇ ਫੜੋ। [6]ਬਿੰਧਾਚਲ ਪਰਬਤ ਦੀ ਵਲ ੧੨ ਕੋਹ।

ਸਮ ਹਾਸੀ* ॥੫੯॥ ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਐਨੇ 'ਸਹਾਇਕ ਹੋਨਿ' ਪ੍ਰਸੰਗ ਬਰਨਨੰ ਨਾਮ ਪਚੀਸਮੋ ਅੰਸੂ ॥ ੨੫ ॥

*ਕਵੀ ਜੀ ਨੇ ਇਸ ਅੰਸੂ ਦੇ ਅੰਕ ੨੦, ੨੧, ੨੨, ੨੩, ਤੇ ੨੪ ਵਿਚ ਸਾਹਿਬ ਕਲਗੀਧਰ ਜੀ ਦੇ ਜੋਤ ਕਰਨ, ਮਿਤਰਾਂ ਨੂੰ ਇਸ ਸ਼ਰੀਰ ਵਿਚ ਅੰਤਮ ਸੰਦੇਸ਼ ਦੇਣ, ਕਲਾਕ ਤਨਵਾਉਣ, ਚੰਦਨ ਦੀ ਚਿਤਾ ਬਨਵਾਉਣ, ਉਸਨੂੰ ਅਗਨੀ ਲਗਵਾਉਣ, ਦੀਪਮਾਲਾ ਕਰਵਾਉਣ ਦਾ ਵਿਸਥਾਰ ਨਾਲ ਜ਼ਿਕਰ ਕਰਕੇ ਜੋਗ ਅਗਨੀ ਜਗਾਕੇ ਬ੍ਰਹਮਰੰਧ੍ਰ ਦੇ ਰਸਤੇ ਜੋਤੀ ਜੋਤ ਸਮਾਉਣ ਦਾ ਵਿਸਥਾਰ ਨਾਲ ਤੇ ਨਿਸ਼ਚਿਤ ਜ਼ਿਕਰ ਕੀਤਾ ਹੈ। ਸ੍ਰੀ ਕਲਗੀਧਰ ਜੀ ਦੇ ਜੋਤੀ ਜੋਤ ਸਮਾਉਣ ਦੇ ਪਿੱਛੋਂ ਹਜ਼ੂਰ ਸਾਹਿਬ ਤੋਂ ਜੋ ਸਿੰਘ ਦਿੱਲੀ ਗਏ ਤੇ ਮਾਤਾ ਜੀ ਨੂੰ ਮਿਲੇ ਹਨ ਮਾਤਾ ਸੁੰਦਰੀ ਜੀ ਦੇ ਪੁੱਛਣ ਤੇ ਹਜ਼ੂਰ ਅਬਚਲਾ ਨਗਰ ਸਾਹਿਬ ਭਾਣਾ ਵਰਤਣ ਦਾ ਹਾਲ ਉਹਨਾਂ ਨੂੰ ਸੁਣਾਇਆ ਹੈ, ਜਿਸ ਤੋਂ ਮਾਤਾ ਜੀ ਗੁਰੂ ਜੀ ਦੇ ਜੋਤੀ ਜੋਤ ਸਮਾਉਣ ਦੀ ਖਬਰ ਸੁਣਕੇ ਆਪ ਅੰਦਰ ਵੈਰਾਗਵਾਨ ਹੋਏ ਹਨ। ਇਸੇ ਕਰਕੇ ਇਹ ਗਲ ਸਾਰੇ ਹੀ ਪੰਥ ਵਿੱਚ ਨਿਸ਼ਚਿਤ ਹੈ ਕਿ ਸ੍ਰੀ ਹਜ਼ੂਰ ਸਾਹਿਬ ਇਹ ਭਾਣਾ ਵਰਤਿਆ ਹੈ। ਪ੍ਰੰਤੂ ਕਲਗੀਧਰ ਜੀ ਦੇ ਜੋਤੀ ਜੋਤ ਸਮਾਉਣ ਦੇ ਮਗਰੋਂ ਮੰਕਲ ਦੇ ਸਿੱਖ ਸਾਧ ਨੂੰ ਮਿਲਣ ਤੇ ਰੁਸਤਮ ਰਾਏ ਵਾਲਾ ਰਾਏ ਮਰਹਟੇ ਦੀ ਫੇਰ ਅਕਾਸ਼ ਹੋਣ ਦਾ ਵਿਰਤਾਂਤ ਸੁਣਕੇ ਸਿਖ ਇਤਿਹਾਸ ਤੋਂ ਅੱਜਮਤ ਤੇ ਆਤਮਕ ਅਵਸਥਾਵਾਂ ਤੋਂ ਅਣਜਾਣ ਪੁਰਖ ਜੋਰ ਦਿੰਦੇ ਹਨ ਕਿ ਕੀ ਜੋਤੀ ਜੋਤ ਸਮਾਉਣ ਤੋਂ ਪਿੱਛੋਂ ਭੀ ਇਸ ਤਰ੍ਹਾਂ ਦੇ ਦਰਸ਼ਨ ਹੋ ਸਕਦੇ ਹਨ ?

ਕਵੀ ਜੀ ਨੇ ਇਸ ਅਧਿਆਏ ਅੰਸੂ ੨੪ ਵਿੱਚ ਲਿਖਿਆ ਹੈਕਿ ਗੁਰੂ ਜੀਨੇ ਕਨਾਤ ਤਣਵਾ ਕੇ ਅੰਦਰ ਸਜ ਚਿਤਾ ਬਨਵਾਈ ਫਿਰ ਵੇਲੇ ਬਾਹਰ ਦਿੱਨੀ ਦੀਪ ਮਾਲਾ ਕੀਤੀ ਗਈ ਸੀ ਕਿ "ਚਿਤ ਸਜ ਭਲੋ ਪ੍ਰਕਾਸ ਬਿਸਾਲਾ ॥੨॥" ਗੁਰੂ ਜੀ ਸਜ ਚਿਤਾ ਤੇ ਬੈਠੇ ਤਦ ਉਹਨਾਂ ਦੇ ਪਾਸ ਦੋ ਸਿੰਘ "ਛੱਤਰ ਕੈ ਹੋਰ ਚੌਰ ਕਰਾਤ ਤੇ ਬਾਹਰ ਅਨ ਘਿਰੇ ਸਮੁਦਾਯਾ। ਬੈਠ ਗਈ ਗਨ ਸਿੰਘ ਚਹੁੰ ਦਿਸਿ" "॥ ੨੯ ॥" ਜਿਸ ਵੇਲੇ ਕਲਗੀਧਰ ਜੀ ਜੋਤੀ ਜੋਤ ਸਮਾਏ ਉਸ ਵੇਲੇ "ਸੋ ਸੋ ਸਬਦ ਗਗਨ ਮਹਿ ਹੋਵਾ ॥੧੯॥" ਪੁਨਾ "ਭਯੋ ਪ੍ਰਕਾਸ ਅਕਾਸ ਮਹਾਨਾ। ॥੨੦॥" ਤੇ ਫਿਰ "ਪਰੀ ਧੁੰਨ ਇਕ ਬਾਰ ਬਿਸਾਲਾ ॥ ੨੦ ॥" ਤੇ ਅੰਤ ਨੂੰ:—"ਚਢਿ ਅਕਾਸ ਕੋ ਪੰਥ ਪਧਾਰੇ ॥੧੮॥" ਹੋਰ ਸਾਰੇ ਇਤਿਹਾਸਕਾਰਾਂ ਨੇ ਵੀ ਇਹ ਨਿਸ਼ਚਿਤ ਲਿਖਿਆ ਹੈ ਕਿ ਗੁਰੂ ਜੀ ਦਾ ਪ੍ਰਲੋਕ ਗਮਨ ਨਾਦੇੜ ਵਿੱਚ (੧੭੬੫ ਸੰਮਤ ਵਿਚ) ਹੋਇਆ। ਆਪਣੇ ਪੁਰਾਤਨ ਇਤਿਹਾਸਕਾਰਾਂ, ਪੰਥ ਪ੍ਰਕਾਸ਼,, ਮਹਿਮਾ ਪ੍ਰਕਾਸ਼ ਪਰਚੀਆਂ ਸ੍ਰੇਵ ਦਾਸ ਤੇ ਗੁਰ ਬੋਧਾ ਵਿਚ ਭੀ ਇਹੋ ਗਲ ਨਿਸ਼ਚਿਤ ਲਿਖੀ ਹੈ। ਯਥਾ—"ਸੰਮਤ ਸਤਾਰਾਂ ਸੈ ਭਏ ਪੈਂਸਠ ਕਰਖ ਪ੍ਰਮਾਨ। ਕਾਤਕ ਸੁਦਿ ਭਈ ਪੰਚਮੀ ਨਿਸ ਕਾਯਨ ਕਰ ਜਾਨ।"

ਸ੍ਰੀ ਕਲਗੀਧਰ ਜੀ ਦੇ ਜੋਤੀ ਜੋਤ ਸਮਾਉਣ ਸਮੇਂ ਜਿਸ ਵੇਲੇ ਪ੍ਰਤਿਗੁਰੂ ਜੀ ਚਿਤਾ ਤੇ ਬੈਠੇ, ਸਿਖ ਪਾਸ ਖੜੇ ਸਨ, ਚਿਤਾ ਨੂੰ ਅਗਨੀ ਦਿੱਤੀ ਗਈ ਤਾਂ ਸਿਖ ਪਾਸ ਸਨ, ਫਿਰ ਸਿਖ ਬਾਹਰ ਆਕੇ ਕਨਾਤ ਦੇ ਚਾਰੋਂ ਪਾਸੇ ਜਿੱਥੇ ਬੇਅੰਤ ਰੋਸ਼ਨੀ ਸੀ ਬੈਠ ਗਏ ਤੇ ਕਨਾਤ ਦੇ ਅੰਦਰ ਤੇ ਅਕਾਸ਼ ਵਿੱਚ ਅਦਭੁਤ ਨਾਦ ਤੇ ਪ੍ਰਕਾਸ਼ ਉਹਨਾਂ ਕੰਨੀ ਸੁਣੇ ਤੇ ਅੱਖੀਂ ਵੇਖੇ ਤੇ ਕਲਗੀਧਰ ਜੀ ਦੇ "ਜੋਤੀ ਜੋਤ ਸਮਾਉਣ" ਦੇ ਭਾਣੇ ਨੂੰ ਮੰਨਿਆਂ।

ਦੂਸਰੇ ਦਿਨ ਜਦ ਸਿਖ ਅਤਿ ਵਿਆਕੁਲਤਾ ਵਿਚ ਬੈਠੇ ਹੋਏ ਸਨ ਤਦ ਇਕ ਸਾਧ ਨੇ ਆਣਕੇ ਦੱਸਿਆ ਕਿ ਮੈਨੂੰ ਕਲਗ਼ੀਧਰ ਜੀ ਹੁਣੇ ਜੰਗਲ ਵਿੱਚ ਮਿਲੇ ਹਨ। ਇਸ ਖਬਰ ਨੇ ਇਕ ਵੇਰ ਸਿੰਘਾਂ ਨੂੰ ਹਲੂਣਾ ਦਿੱਤਾ ਕਿ ਹੈਂ। ਇਹ ਕੀ ਗਲ ਬਣੀ, ਪ੍ਰੰਤੂ ਕਵੀ ਜੀ ਲਿਖਦੇ ਹਨ ਕਿ ਸਾਧ ਦੇ ਬਿਆਨ ਨੂੰ ਸੁਣਕੇ ਤੇ ਰਾਤ ਨੂੰ ਹੋਏ ਕੌਤਕ ਅੱਖੀਂ ਵੇਖਕੇ:—

"ਸਭਿਹਿਨਿ ਮਿਲਿ ਨਿਸ਼ਚੈ ਠਹਿਰਾਯੋ ॥ ਗੁਰ ਇਕ ਸਮ ਸਭਿ ਬਿਖੈ ਸਮਾਯੋ ॥
ਜਹਿੰ ਸਿਮਰੈ ਤਹਿੰ ਹਾਜ਼ਰ ਅਹੈਂ ॥ ਸਭ ਸਿੱਖਨ ਕੀ ਸ਼ਰਧਾ ਲਹੈਂ ॥
ਜਨਮ ਮਰਨ ਪ੍ਰਾਪਤ ਕੁਛ ਨਾਂਹੀ ॥ ਤੁਤਹਿ ਸਿੱਧ ਤਨ ਧਰਹਿੰ ਬਿਲਾਹੀਂ ॥"

ਇਸ ਤੋਂ ਵਿਦਤ ਹੈ ਕਿ ਉਸ ਵੇਲੇ ਸਿੰਘਾਂ ਨੇ ਜੋ ਕੁਛ ਅੱਖੀਂ ਵੇਖਿਆ ਤੇ ਕੰਨੀਂ ਸੁਣਿਆ ਸੀ ਉਸ ਤੋਂ ਇਹ ਨਤੀਜਾ ਕੱਢਿਆ ਸੀ ਕਿ ਕਲਗ਼ੀਧਰ ਜੀ ਦੇ ਸਾਧੂ ਨੂੰ ਜੋ ਦਰਸ਼ਨ ਹੋਏ ਹਨ ਇਹ ਆਤਮ ਸੱਤਤਾ ਨਾਲ ਦਿੱਤੇ ਦਰਸ਼ਨ ਹਨ, ਕਿਉਂਕਿ ਇਸ ਤਰ੍ਹਾਂ ਦੇ ਆਤਮਕ ਸੱਤਤਾ ਦੇ ਬਲਕਾਰੇ ਗੁਰੂ ਸਾਹਿਬਾਨ ਦੇ ਸਮੇਂ ਸਿੱਖਾਂ ਨੇਵਕਾਂ ਤੋਂ ਸਿੰਘਾਂ ਨਾਲ ਅਨੇਕਾਂ ਵਾਰ ਹੁੰਦੇ ਰਹੇ ਹਨ, ਜਿਵੇਂ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਦਿੱਲੀ ਕੈਦ ਵਿਚ ਹੁੰਦਿਆਂ ਸਿੰਘਾਂ ਦੇ ਘਰ ਪ੍ਰਸ਼ਾਦ ਛਕਣਾ। ਪਾਤਸ਼ਾਹੀ ਆਦਮੀਆਂ ਨੇ ਆਪ ਜੀ ਨੂੰ ਕੈਦ ਵਿਚ ਵੀ ਤੇ ਸਿੰਘਾਂ ਦੇ ਘਰ ਵੀ ਇਕੋ ਸਮੇਂ ਤੱਕਣਾ ਤੇ ਖੁਦ ਕਲਗੀਧਰ ਜੀ ਨੇ ਭਾਈ ਜੋਗਾ ਸਿੰਘ ਜੀ ਨੂੰ, ਜਿਸ ਵੇਲੇ ਕਿ ਉਹ ਭੁਲੇਵੇ ਵਿੱਚ ਆ, ਚੜ੍ਹਦੀਆਂ ਕਲਾਂ ਵਿਚ ਜਾਣ ਲਗੀ ਸਨ, ਤਦ ਦੇਬਦਾਰ ਦੇ ਰੂਪ ਵਿੱਚ ਵਿਖਾਲੀ ਦੇਕੇ ਬਚਾਉਣਾ, ਆਦਿ।

ਜੇ ਗੁਰੂ ਜੀ ਆਪਣੇ ਸਿਖਾਂ ਨੂੰ ਅਪਣੇ ਜਾਗਤੀ ਜੋਤ ਤੇ ਸਦਾ ਜੀਵਨ ਦਾ ਨਿਸ਼ਚਾ ਕਰਾਯਾ ਚਾਹੁੰਦੇ ਸਨ ਤਾਂ ਦੋ ਹੀ ਤ੍ਰੀਕੇ ਸਨ ਇਕ ਵਾਕ ਦੁਆਰਾ ਦੂਸਰੇ ਕਰਨੀ ਦੁਆਰਾ। ਵਾਕ ਦੁਆਰਾ ਤਾਂ ਓਹ ਕਹਿ ਗਏ ਕਿ ਮੈਂ ਖਾਲਸੇ ਵਿਚ ਵਰਤਾਂਗਾ। ਕਰਨੀ ਦੁਆਰਾ ਹੁਣ ਇਹ ਮੌਕਾ ਸੀ ਕਿ ਅਪਣੇ ਮਾਨਸਿਕ ਸਰੂਪ ਵਿਚ ਨਜ਼ਰ ਪੈਣ,ਜੈਸੇ ਕਿ ਸਾਧੂ ਨੂੰ ਦਿੱਸੇ। ਫਿਰ ਲੋੜ ਸੀ ਦਰਦ ਰਵਾਣਿਆਂ ਨੂੰ ਸਹਾਈ ਹੋਕੇ ਕ੍ਰਿਪਾਮਾਨ ਸਬੂਤ ਦੇਣ ਦੀ ਕਿ ਮੈਂ ਸਰੀਰ ਛੋੜਕੇ ਭੀ ਬੰਦਿਆਂ ਦੀ ਕੈਦ ਕੱਟ ਸਕਦਾ ਹਾਂ ਜੈਸੇ ਕਿ ਬਾਲੇਰਾਵ ਤੇ ਰੁਸਤਮਰਾਵ ਨੂੰ ਕੈਦੋਂ ਕੱਢਕੇ ਦਿਖਾ ਦਿੱਤਾ। ਇਸ ਕੌਤਕ ਨਾਲ ਜਥੇਦਾਰ ਸੰਤੋਖ ਸਿੰਘ ਤੇ ਬਾਕੀ ਸਿੰਘਾਂ ਨੂੰ ਤਸੱਲੀਆਂ ਹੋਈਆਂ। ਇਕ ਤਾਂ ਇਹ ਕਿ ਗੁਰੂ ਸ਼ਰੀਰ ਛੋੜਕੇ ਭੀ ਜਾਗਤੀ ਜੋਤ ਹਨ, ਦੂਸਰੇ ਇਹ ਕਿ ਦੁਖੀਆਂ ਦੀ ਸਹਾਇਤਾ ਕਰਦੇ ਹਨ, ਜੋ ਅਰਾਧਣਾ ਕਰਨ ਤੇ ਹਾਜ਼ਰ ਆ ਹੁੰਦੇ ਹਨ, ਤੀਸਰੇ ਜੋ ਉਹਨਾਂ ਨੂੰ ਵਿਸਵਸਾ ਸੀ ਕਿ ਪਰਦੇਸ਼ ਤੇ ਅਸਿੱਖ ਦੇਸ਼ ਵਿਚ ਦੇਰ ਕੀਕੂੰ ਚਲੇਗੀ? ਉਸ ਦੇ ਚੱਲਣ ਦਾ ਗੁਰੂ ਜੀ ਨੇ ਆਪ ਮੁੱਢ ਬੰਨ੍ਹ ਦਿਤਾ। ਜੇ ਕਹੋ ਕਿ ਆਪ ਤਾਂ ਹੁਣ ਸ਼ੁਧ ਆਤਮਾ ਸਰੂਪ ਸਨ, ਪੰਜ ਭੌਤਕ ਸਰੀਰ ਵਿਚ ਕਿਉਂ ਦਿੱਸੇ। ਇਸ ਦਾ ਕਾਰਨ ਇਹ ਹੈ ਕਿ ਜੇ ਉਸੇ ਸਰੀਰ ਵਿਚ ਦਿੱਸਣ ਤਾਂ ਹੀ ਸਿਆਣੇ ਹੋਵੇ ਤੇ ਤਾਂ ਹੀ ਤਸੱਲੀ ਦੇਵੇ, ਨਿਰੋਲ ਆਤਮਾ ਨੂੰ ਅੱਖਾਂ ਵਿਸ਼ਾ ਨਹੀਂ ਕਰ ਸਕਦੀਆਂ। ਤਾਂਤੇ ਪੰਜ ਭੌਤਕ ਸਰੀਰ ਦੇ ਰੂਪ ਵਿਚ ਨਜ਼ਰੀਂ ਪਏ ਅਤੇ ਆਤਮਕ ਸਮਰੱਥਾ ਦੇ ਨੁਕਤੇ ਤੋਂ ਗੁਰ ਅਖ਼ਤਾਰ ਨੂੰ ਇੱਛਾਚਾਰੀ ਸੋ ਤੇ ਇਹ ਕੌਤਕ ਕਰ ਸਕਦੇ ਸੋ।

[ਬਾਕੀ ਹੈ ਵੇਖੋ ਅਗਲੇ ਪੰਨੇ ਦੇ ਹੇਠਾਂ]

੨੬. [ਦੋਹਾਂ ਮਾਤਾ ਸਾਹਿਬਾਂ ਨੂੰ ਖਬਰ। ਬੰਦੇ ਦਾ ਘੇਰੇ ਵਿਚ ਆਉਣਾ]।

ਦੋਹਰਾ ॥ ਬਾਲੇਰਾਇ ਬਿਚਾਰਿਕੈ ਲੇ ਸੰਗ ਰੁਸਤਮਰਾਇ। ਪਹੁੰਚੇ ਅਪਨੇ ਸਦਨ ਮਹਿੰ ਧਨ ਗਨ ਸੰਗ ਲਵਾਇ[1] ॥ ੧ ॥ ਚੌਪਈ ॥ ਅਵਚਲ ਨਗਰ ਗਏ ਹਰਖਾਇ। ਦਰਸ਼ਨ ਕਰਸੋ ਸੀਸ ਕੋ ਨਮਾਇ। ਬਾਤੀ ਦਰਬ ਸਰਬ ਦੇ ਤਥਾ। ਕਹੀ ਸੰਤੋਖ ਸਿੰਘ ਸੰਗ ਕਥਾ ॥ ੨ ॥ ਉਠਿ ਅਰਦਾਸ ਕਰੀ ਗੁਰ ਆਗੇ।[2]ਧੰਨ ਪ੍ਰਭੂ ਸਗਰੇ ਥਲ ਜਾਗੇ। ਸਿਮਰੇ ਹਾਜ਼ਰ ਹੈ ਜਹਿੰਕਹਾਂ। ਅਪਨੀ ਦੈਜ ਰਾਖਤੇ ਮਹਾਂ[3] ॥ ੩ ॥ ਕਿਤਿਕ ਤਿਹਾਵਲ ਕਰਿ ਵਰਤਾਯੋ। ਅਪਰ ਦੇਗ਼ ਕੋ ਕਾਰ ਚਲਾਯੋ। ਪ੍ਰਭੁਰ[2]ਪ੍ਰਸੰਗ ਦੇਸ਼ ਮਹਿ ਹੋਵਾ।ਗੁਰ ਦਰਬਾਰ ਬ੍ਰਿੰਦ ਹੀ ਜੋਵਾ ॥ ੪ ॥ ਜਥਾ ਸ਼ਕਤਿ ਸਭਿ ਭੇਟ ਚਢਾਵੈਂ। ਕਰਹਿੰ ਕਾਮਨਾਂ ਨਾਨਾ ਪਾਵੈਂ। ਜੋ ਪੰਜਾਬ ਦੇਸ਼ ਕੋ ਆਏ[3]। ਦਿਲੀਪੁਰਿ ਮਹਿੰ ਸੋ ਪ੍ਰਵਿਸ਼ਾਏ ॥ ੫ ॥ ਮਾਤ ਸੁੰਦਰੀ ਸਾਹਿਬਦੇਵੀ। ਜਾਇ ਨਮੋ ਕੀਨੀ ਜੁਗ ਸੇਵੀ[4]।ਕੁਛ ਮਿਸ਼ਟਾਨ ਉਪਾਇਨ ਰਾਖੀ। ਪਿਖਿ ਸਿੰਘਨ ਕੋ ਬੂਝਨਿ ਕਾਂਖੀ ॥ ੬ ॥ 'ਤੁਮ ਜਗ ਗੁਰ ਕੇ ਸੰਗੀ ਅਹੋ। ਕਬਿ ਤੇ ਤਜਿ ਆਏ ਸਚ ਕਹੋ'। ਸੁਨਤਿ ਸਜਲ ਦ੍ਰਿਗ ਜੋਰਤਿ ਹਾਥਾ। ਗਾਥਾ ਕਹੀ ਮਾਤ ਕੇ ਸਾਥਾ ॥ ੭ ॥ 'ਸਤਿਗੁਰ ਅਪਨੇ ਸਦਨ ਸਿਧਾਰੇ। ਹਮ ਅਨਾਥ ਹੁਇ ਇਤਹਿੰ ਪਧਾਰੇ। 'ਨਿਜ ਪਗ ਸੰਗ ਚਿਖਾ ਪਰ ਗਏ। ਨਰ ਗਨ ਮਿਲੇ ਅਚੰਭੋ ਭਏ ॥ ੮ ॥

---

[1]ਨਾਲ ਲੈਕੇ। [2]ਫੈਲਿਆ। [3](ਅਬਚਲ ਨਗਰ ਤੋਂ) ਜੋ ਪੰਜਾਬ ਦੇਸ਼ ਨੂੰ ਆਏ। [4](ਦੋਹਾਂ ਨੂੰ ਜੋ) ਦੋਵੇਂ ਕਿ ਸੇਵਨੇ ਯੋਗ ਹਨ। (ਅ) (ਇਸ) ਜੁਗ (ਵਿੱਚ) ਸੇਵਨੇ ਜੋਗ।

[illegible] (ਪਿਛਲੇ ਪਨੇ ਦੀ ਬਾਕੀ ਟੁਕ,

ਜੇ ਪੱਛਮੀ ਵਿੱਦਯਾ ਦੇ ਲੋਕੀ ਕਹਿਣ ਕਿ ਐਸੀਆਂ ਗਲਾਂ ਸੰਭਵ ਹੈਨ ਕਿ ਨਹੀਂ ਤਾਂ ਓਹ ਅਪਣੇ ਮੁਲਕਾਂ ਦੇ ਸਪਿਰਚੁਅਲਿਜ਼ਮ ਦਾ ਸਾਹਿਤ ਪੜ੍ਹ ਵੇਖਣ, ਜਿੱਥੇ ਮਾਮੂਲੀ ਰੂਹਾਂ ਆਪਣੇ ਆਪਨੂੰ ਮਟੀਰੀਅਲਾਈਜ਼ (ਸਰੀਰ ਵਿਚ ਦਿੱਸ ਪੈਣਾ) ਕਰਕੇ ਦੱਸਦੀਆਂ ਹਨ ਤੇ ਗੁਰੂ ਜੀ ਤਾਂ ਗੁਰੂ ਅਵਤਾਰ ਮਹਾਨ ਸ਼ਕਤੀਮਾਨ ਸੇ, ਆਪ ਅੱਗੇ ਏਹ ਖੇਲ ਕਾਹਦੇ ਕਠਨ ਸਨ।

ਇਸ ਤਰ੍ਹਾਂ ਦੇ ਆਤਮ ਸੱਤਜਾ ਦੇ ਦਰਸ਼ਨਾਂ ਦੇ ਜ਼ਿਕਰ ਦੂਜੇ ਮਤਾਂ ਦੀਆਂ ਪੁਸਤਕਾਂ ਵਿੱਚ ਵੀ ਮਿਲਦੇ ਹਨ। ਹਿੰਦੂਆਂ ਵਿੱਚ ਅਵਤਾਰਾਂ ਦੇ ਦਰਸ਼ਨ ਹੋਣੇ ਮੰਨੇ ਹਨ, ਵਿਸ਼ਨੂੰ ਦਾ ਰੂਪ ਧਾਰੀ ਹੋਕੇ 'ਗਜ' ਆਦਿਕਾਂ ਦੀ ਸਹਾਇਤਾ ਲਈ ਅੱਪੜਨਾ ਲਿਖਨਾ ਹੈ। ਮੁਸਲਮਾਨਾਂ ਵਿਚ ਬੀ ਵਲੀਆਂ ਦੇ ਦੀਦਾਰ ਹੋਣ ਦਾ ਜ਼ਿਕਰ ਆਉਂਦਾ ਹੈ। ਹਜ਼ਰਤ ਈਸਾ ਦੀ ਬਾਬਤ ਅੰਜੀਲ ਵਿੱਚ ਲਿਖਿਆ ਹੈ ਕਿ ਜਦ ਉਹਨਾਂ ਨੂੰ ਸਲੀਬ ਦਿੱਤਾ ਗਿਆ ਤੇ ਉਥੋਂ ਉਤਾਰ ਕੇ ਵਾਰਸਾਂ ਨੂੰ ਸੌਂਪਿਆ ਤੇ ਓਹ ਉਹਨਾਂ ਨੂੰ ਕਬਰ ਵਿੱਚ ਪਾਕੇ ਚਲੇ ਗਏ ਤਾਂ ਮਗਰੋਂ ਈਸਾ ਜੀ ਸੜਕ ਤੇ ਰਾਹੀਆਂ ਨੂੰ ਮਿਲੇ।

ਭਸਮ ਬਿਖੈ ਤੇ ਕੁਛ ਨਹਿੰ ਪਾਯੋ। ਨਹਿੰ ਅਸਥੀ ਆਯੁਧ ਸਮੁਦਾਯੋ।
ਰਹਯੋ ਤਬੇਲੇ ਨਹਿੰਨ ਤੁਰੰਗ। ਜਾਨਯੋਂ ਸਭਿਨਿ, ਗਏ ਲੈ ਸੰਗ*॥ ੯॥
ਰਾਮਚੰਦ੍ਰ ਸ੍ਰੀ ਕ੍ਰਿਸ਼ਨ ਉਦਾਰਾ। ਭਏ ਮੁੱਖ੍ਯ ਇਹ ਦਸ ਅਵਤਾਰਾ[1]।ਆਰ-
ਬਲਾ ਬੀਤੀ ਸਭਿ ਚਲੇ। ਨਹੀਂ ਸਥਿਰ ਨਰ ਤਨ ਇਸ ਥਲੇ॥ ੧੦॥
ਸਭਿਹਿਨਿ ਕੋ ਸ਼ੁਭ ਦੇ ਉਪਦੇਸ਼।ਤਿਮ ਸਭਿਗੁਰ ਪਹੁੰਚੇ ਨਿਜ ਦੇਸ਼[2]। ਜਗ
ਗੁਰ ਗ੍ਰਿਹਨੀ ਦੋਨਹੁੰ ਮਾਤਾਸੁਨਨੋਂ ਚਲਾਣਾ ਬਹੁ ਬਿਲਲਾਤ॥੧੧॥ ਚਲੀ
ਬਿਲੋਚਨ ਤੇ ਜਲ ਧਾਰਾ। ਧਾਰਾ ਛੋਕ[3] ਰੁਦਤਿ ਬਹੁ ਬਾਰਾ[4]। ਬਾਰ[5]ਖੋਲੇ[6]
ਕਰੀ ਪੁਕਾਰਾ। 'ਕਾਰਾ ਕਰਨੋ ਹਮਹੁੰ ਸੰਗ ਭਾਰਾ॥ ੧੨॥ ਅੰਤ ਸਮੈਂ ਨਹਿੰ
ਦਰਸ ਨਿਹਾਰਾ। ਹਾਡਾ ਮਨ ਮਾਨਹੁੰ ਤਿਸ ਬਾਰਾ[7]। ਸੁਨਿ ਸੁਨਿ ਸਿਖ
ਆਵਹਿੰ ਨਰ ਨਾਰੀ। ਨਿਕਟ ਬੈਠਿ ਛੋਰੈਂ ਦ੍ਰਿਗ ਬਾਰੀ॥੧੩॥—ਕਹਾਂ ਗਏ
ਅਰਰਜ ਕਰਿ ਗੁਰੂ। ਰਿਦੈ ਸ਼ੋਕ ਹਮਰੇ ਕਰਿ ਸ਼ੁਰੂ—। ਸਿਮਰਹਿੰ ਪ੍ਰਭੂ ਕੋ
ਗੁਨਨਿ ਅਨੇਕ।—ਹਮ ਕੋ ਤਜਿ ਗੇ ਜਲਧਿ ਬਿਬੇਕ—॥ ੧੪॥ ਸਾਹਿਬ
ਦਵੀ ਸੁਨਾ ਸੁ ਜਬਿ ਤੇ।ਸਾਧਨ ਲਗੀ ਨੇਮ ਬ੍ਰਤ ਤਬਿ ਤੇ।ਜਪ ਤਪ ਕਰਤੇ
ਦਿਵਸ ਬਿਤਾਵੈ। ਸੁਪਤੈ ਅਲਪ ਅਲਪ ਹੀ ਖਾਵੈ॥੧੫॥ ਪਤਿ ਕੋ ਧਯਾਨ
ਪਰਾਇਨ ਪੀਨੀ। ਦੁਰਬਲਤਾ ਦੇਹਿ ਦਜਾ ਬਹੁ ਕੀਨੀ। ਕਹੈ ਸੁੰਦਰੀ ਬਹੁ

---

[1]ਰਾਮ ਚੰਦ੍ ਆਦਿਕ ਇਹ ਦਸ ਅਵਤਾਰ ਜੋ ਮੁੱਖੀ ਕਹੀਦੇ ਹਨ। [2]ਸ਼ੋਕ ਕੀਤਾ। [3]ਰੋਂਦੀਆਂ ਹਨ ਤੇ ਜਲ ਚਲਦਾ ਹੈ ਬਹੁਤ। (ਅ) ਕਈ ਵਾਰ। [5]ਬੂਹੇ ਖੁਲੇ ਸਨ, ਜਦੋਂ ਮਾਤਾ ਜੀ ਰੋਏ (ਕਿਉਂਕਿ ਅੱਗੇ ਲਿਖਿਆ ਹੈ, ਸੁਨਿ ਸੁਨਿ ਸਿਖ ਆਵਹਿੰ ਨਰ ਨਾਰੀ)। (ਅ) (ਦੁਖ ਦਾ) ਦੁਵਾਰਾ ਖੋਲ੍ਹਕੇ ਉੱਚੀ ਪੁਕਾਰ ਕੀਤੀ। [7]ਮਾਨੋਂ ਤਿਸ ਵੇਲੇ ਮਨ ਹਾਰ ਗਿਆ।

*ਇਸ ਤੋਂ ਅੱਗੇ ਇਹ ਪਾਠ ਭੀ ਮਿਲਦਾ ਹੈ:—"ਰਹਤਉ ਅਲਵਰ ਕੋਟ ਮਝਾਰਾ। ਸੋਢੀ ਸੁਨਿ ਬ੍ਰਿਤੰਤ ਗੁਰ ਸਾਰਾ। ਪੰਚਜ ਪੁੰਜ ਸੰਗ ਲੈ ਆਯੋ। ਕ੍ਰਿਯਾ ਕਰਮ ਬਿਧਿ ਸਹਿਤ ਕਰਾਯੋ।" ਅਲਵਰ ਤੋਂ ਅਬਚਲ ਨਗਰ ਘੱਟ ਤੋਂ ਘੱਟ ਸੱਤ ਕੁ ਸੌ ਮੀਲ ਹੈ, ਖਬਰ ਪਹੁੰਚਾਉਣ ਤੇ ਸੋਢੀ ਦੇ ਓਥੇ ਅੱਪੜਨ ਵਿਚ ਪੰਦ੍ਰਾਂ ਦਿਨਾਂ ਤੋਂ ਘੱਟ ਕੀਹ ਲੱਗੇ! ਸੋ ਸਸਕਾਰ ਯਾ ਕ੍ਰਿਯਾ ਵੇਲੇ ਅੱਪੜਨਾ ਅਸੰਭਵ ਹੈ। ਅਸਲ ਵਿਚ ਇਹ ਪਿੱਛੋਂ ਦੀਆਂ ਕਲਪਨਾਂ ਹਨ। ਸਿੰਘ, ਜੋ ਗੁਰੂ ਜੀ ਦੇ ਸੁਤੰਤ੍ਰ ਮਤੇ ਨੂੰ ਸਮਝਦੇ ਸਨ ਕ੍ਰਿਆ ਕਦ ਕਰਨ ਦੇਂਦੇ ਸੇ। ਤੇ ਜੇ ਕਰਨੀ ਹੀ ਸੀ ਤਾਂ ਓਹ ਉਡੀਕਦੇ ਬੈਠੇ ਰਹਿੰਦੇ, ਨਾਂਦੇੜ ਵਿਚ ਬ੍ਰਾਹਮਣ ਥੋੜੇ ਸਨ ਕ੍ਰਿਯਾ ਕਰਾਉਣ ਵਾਲੇ, ਸੋ ਜ ਸਿੰਘ ਕ੍ਰਿਯਾ ਕਰਨੀ ਓਹਨੀ ਗੱਲ ਸਮਝਦੇ ਤਾਂ ਗੁਰੂ ਕੇ ਪੁੱਤ੍ਰ ਬਣਕੇ ਆਪ ਚਰੋਕੜੀ ਕਰਦਾ ਦਿੰਦੇ। ਸੋ ਸਾਖੀ ਦੇ ਆਖੇਪਕਾਰਾਂ ਦੇ ਏਹ ਖਿਆਲ ਹਨ, ਇਨ੍ਹਾਂ ਸਤਰਾਂ ਦੇ ਲੇਖਕ ਨੇ ਓਥੋਂ ਹੀ ਲਏ ਹਨ। ਗੁਰ ਬੋਧਾ, ਜੋ ਸਭ ਤੋਂ ਪੁਰਾਤਨ ਗ੍ਰੰਥ ਹੈ, ਵਿਚ ਇਹ ਜ਼ਿਕਰ ਨਹੀਂ ਹੈ।

ਸਮੁਝਾਇ। ਤਦਾਪ ਅਲਪ ਹੀ ਭੋਜਨ ਖਾਇ॥ ੧੬॥ ਸਿੱਖ ਸਿੱਖਨੀ ਸੀਸ ਨਿਵਾਵਹਿੰ। ਬਹੁ ਬਿਧਿ ਕੀ ਸ਼ੁਭ ਸੇਵ ਕਮਾਵਹਿੰ।ਸ਼੍ਰੀ ਗੁਰ ਕੀ ਨਿਤ ਕਥਾ ਬਖਾਨਹਿੰ।ਨਿਸ ਬਾਸੁਰ ਸਿਮਰਨ ਮਨ ਠਾਨਹਿੰ॥੧੭॥ਬਰਨੈ ਰਾਮ-ਕੁਇਰ ਕਥ ਭਾਈ। ਮੈਂ ਨਹਿ ਹੁਤੋ ਸੰਗ ਤਿਸ ਥਾਈਂ। ਬਾਲੂ ਹਸਨੇ* ਕੇਰ ਉਦਾਸੀ[1]। ਰਹੀ ਜਮਾਤ ਗੁਰੂ ਕੇ ਪਾਸੀ॥ ੧੮॥ ਸਭਿ ਪ੍ਰਸੰਗ ਕੋ ਤਿੰਨਹੁੰ ਨਿਹਾਰਾ। ਪੰਚ ਬਾਰ ਮੁਝ ਸੰਗ ਉਚਾਰਾ।ਜਬਿ ਸੋ ਮਿਲਤਿ ਆਨਿ ਕਰਿ ਪਾਸੀ। ਮੈਂ ਬੂਝਤਿ ਸੋ ਕਰਤਿ ਪ੍ਰਕਾਸ਼ੀ॥ ੧੯॥ ਅਵਚਲ ਨਗਰ ਗੁਰੂ ਕੇ ਪਾਛੇ।ਦਿਨ ਕੇਤਿਕ ਰਹਿ ਚਲਿਬੋ ਥਾਛੇ। ਸੋ ਆਏ ਇਸ ਦੇਸ਼ ਮਝਾਰੀ। ਮਾਤਨ ਕੀ ਭੀ ਬਾਤ ਉਚਾਰੀ॥ ੨੦॥ ਸਾਹਿਬ ਦੇਵੀ ਹਿਤ ਮਨ ਭਾਵਨ[2]। ਤਨ ਪਿੰਜਰ ਸਮ ਕੀਨ ਸੁਕਾਵਨ। ਪਸ਼ਚਾਤਾਪ ਕਰਤਿ ਦੁਖਿਯਾਰੀ।–ਕਸੋਂ ਨ ਪ੍ਰਭੂ ਕੇ ਸੰਗ ਸਿਧਾਰੀ॥੨੧॥ਅਲਪ ਭਾਗ ਹੈਂ ਰਹੀ ਅਕੇਲੀ। ਬਿਛੁਰੀ ਪ੍ਰਭੂ ਤੇ ਸਦਾ ਦੁਹੇਲੀ। ਜਰਨ ਚਿਖਾ ਪਤਿ ਜੁਤਿ ਇਕ ਬਾਰੀ। ਪਤਿ ਬਿਨ ਨਿਸ ਦਿਨ ਹੈ ਦੁਖਿਯਾਰੀ–॥੨੨॥ ਇਸ ਬਿਧਿ ਕੇਤਿਕ ਸਮਾ ਬਿਤਾਵਾ। ਪੁਨ ਦਿਨ ਅੰਤ ਆਇ ਨਿਯਰਾਵਾ। ਤਿਥਿ ਇਕਾਦਸ਼ੀ ਮਹਿੰ ਤਜਿ ਪ੍ਰਾਨ। ਪਹੁੰਚੀ ਪਤਿ ਢਿਗ ਠਾਨਤਿ ਧਯਾਨ॥ ੨੩॥ ਸ਼੍ਰੀ ਹਰਿ ਕ੍ਰਿਸ਼ਨ ਦੁਹੁਰੇ ਪਾਸ। ਤਹਿੰ ਸਸਕਾਰੀ ਹੁਇ ਗਨ ਦਾਸ। ਪੀਛੇ ਮਾਤ ਸੁੰਦਰੀ ਰਹੀ। ਚਿਰੰਕਾਲ ਲਗਿ ਬਧ ਨਿਰਬਹੀ॥ ੨੪॥

ਇਸ ਕੀ ਕਥਾ ਕਹੌਂ ਪੁਨ ਕੇਤਿਕ। ਸੁਨਿ ਸ਼ੋਭਾ ਬੰਦੇ ਕੀ ਜੇਤਿਕ। ਚਹੁੰ ਦਿਸ਼ਿ ਤੇ ਲਸ਼ਕਰ ਘਿਰਿ ਆਏ।ਲਰਹਿੰ ਬਹੁਤ,ਨਹਿੰ ਪਾਇ ਜਮਾਏ॥ ੨੫॥ ਦੇਸ਼ ਨਗਰ ਗਨ ਜੋ ਅਪਨਾਏ। ਤਿੰਨ ਕੋ ਬੰਦਾ ਰਾਜ ਕਮਾਏ। ਕਿਤਿਕ ਪੰਥ[3] ਭੀ ਅਪਨਿ ਚਲਾਯੋ। ਉਪਦੇਸ਼ਤਿ ਭਾ ਨਰ ਸਮੁਦਾਯੋ॥ ੨੬॥ ਮਿਲਹਿੰ ਛਤੇ ਦਰਸ਼ਨ ਕੋ ਕਹੌਂ। ਆਪਸ ਬਿਖੈ ਭਾਉ ਨਿਰਬਹੌਂ। ਪੁਰਿ ਗ੍ਰਾਮਨ ਕੇ ਨਰ ਚਲਿ ਆਵੈਂ। ਸਿਖ ਬੰਦੇ ਕੋ ਹੁਇ ਹਰਖਾਵੈਂ॥੨੭॥

[1]ਬਾਲੂਹਸਨੇ ਉਦਾਸੀ ਦੀ। [2]ਭਾਵ ਜਿਸਦੇ ਮਨ ਵਿੱਚ ਸਤਿਗੁਰੂ ਜੀ ਦਾ ਪ੍ਰੇਮ ਹੀ ਛਾਂਵਦਾ ਸੀ। [3]ਬੰਦਈ ਪੰਥ। *ਇਹ ਜਨਮ ਦਾ ਕਸ਼ਮੀਰੀ ਬ੍ਰਾਹਮਣ ਸੀ, ਸ਼੍ਰੀ ਗੁਰੂ ਹਰਿ ਗੋਬਿੰਦ ਜੀ ਦਾ ਸਿਖ ਤੇ ਘੋੜੇ ਦਾ ਸੇਵਕ ਸੀ। ਗੁਰੂ ਜੀ ਨੇ ਇਸ ਨੂੰ ਬਾਬਾ ਗੁਰਦਿੱਤਾ ਜੀ ਨੂੰ ਦੇ ਦਿੱਤਾ। ਉਥੋਂ ਇਹ ਸੰਤ ਜੀ ਉਦਾਸੀਆਂ ਦੇ ਇਕ ਫਿਰਕੇ ਦੇ ਆਗੂ ਬਣੇ। ਵੱਡੇ ਭਜਨੀਕ ਤੇ ਗੁਰਮੁਖ ਪੁਰਖ ਸੇ। ਇਹ ਨਾਦੇੜ ਤੋਂ ਆ ਦੇਹਾਟਨ ਕਰਦੇ ਸਾਹਿਬ ਰਾਮਕੋਰ ਜੀ ਪਾਸ ਰਹੇ ਤੇ ਫੇਰ ਡੇਹਰਾਦੂਨ ਵਿੱਚ ਜਾ ਟਿਕੇ ਤੇ ਉਥੇ ਹੀ ਪ੍ਰਲੋਕ ਗਮਨ ਕੀਤਾ।

ਅਪਨੀ ਰਹਤਿ ਕਹਤਿ ਉਪਦੇਸ਼ਹਿ। ਪਦ ਪਾਹੁਲ ਕੋ ਦੇਤਿ ਹਮੇਸ਼ਹਿ*।
ਬਨਿ ਕੈ ਸਿੱਖ ਅਕੋਰਨ ਲਯਾਵੈਂ। ਭਾਂਤਿ ਭਾਂਤਿ ਕੀ ਉਸਤਤਿ ਗਾਵੈਂ॥
੨੯॥ਸਿੰਘਨਿ ਸੰਗ ਸਪਰਧਾ ਠਾਨੈ।ਬੰਦੇ ਕੋ ਮਤ ਕੋ ਸਭਿ ਜਾਨੈਂ।ਕਿਤਿਕ
ਗ੍ਰਾਮ ਕੋ ਨਰ ਸਿਖ ਹੋਇ। ਦਰਸ਼ਨ ਢਤੈ[1] ਬੁਲਾਵਹਿ ਸੋਇ॥੨੯॥ ਪਤਿ-
ਸ਼ਾਹੀ ਲਸ਼ਕਰ ਸਮੁਦਾਏ। ਲਾਖਹੁ ਇਤ ਉਤ ਤੇ ਘਿਰਿ ਆਏ। ਬ੍ਰਹਮ-
ਚਰਜ ਜਿਸ ਭਯੋ ਬਿਨਾਸ਼ੇ। ਰਣ ਮਹਿ ਰਹਿਤਹਿ ਕਿਤ ਭਰਵਾਸੇ[2]॥੩੦॥
—ਸੋਨਾ ਗਲੈ ਕੁਠਾਲੀ ਜੈਸੇ। ਖੁਲਹਿ ਲੇਗੋਟ, ਗਲੈਗੀ ਤੈਸੇ†—। ਸੋ ਗੁਰ

[1]'ਢਤਹ ਦਰਸ਼ਨ' ਇਹ ਪਦ ਵਰਤਿਆ ਗਿਆ ਸੀ ਵਾਹਿਗੁਰੂ ਜੀ ਦੀ ਢਤਹ ਦੀ ਥਾਂ। ਪਰ ਦੇਰ ਤਕ ਨਹੀਂ ਟੁਰ ਸਕਿਆ। ਖਿਆਲ ਕੀਤਾ ਜਾਂਦਾ ਹੈ ਕਿ ਬਾਬਾ ਬੰਦਾ ਗੁਰੂ ਗੋਬਿੰਦ ਸਿੰਘ ਜੀ ਨੂੰ 'ਸੱਚਾ ਸਾਹਿਬ' ਮੰਦਦਾ ਸੀ, ਮਗਰੋਂ ਬੰਦਈਆਂ ਨੇ ਇਹ ਵਾਕ ਬੰਦੇ ਲਈ ਵਰਤ ਲਿਆ। ਜੋਨ ਪੁਰ ਦੇ ਹੁਕਮਨਾਮੇਂ ਤੋਂ ਪ੍ਰਤੀਤ ਹੁੰਦਾ ਹੈ ਕਿ ਬੰਦੇ ਨੇ ਸੱਚਾ ਸਾਹਿਬ ਗੁਰੂ ਜੀ ਨੂੰ ਸੱਦਿਆ ਹੈ। ਦੇਖੋ ਹੁਕਮਨਾਮਾ। [2]ਕਿਸ ਭਰੋਸੇ ਰਹਿ ਸਕਦਾ ਸੀ।

*ਇਹ ਠੀਕ ਨਹੀਂ ਹੈ। ਬਾਬਾ ਬੰਦਾ ਆਪਣੀ ਜ਼ਵੇਦਾਰੀ ਵੇਲੇ ਅੰਮ੍ਰਿਤ ਖੰਡੇ ਦਾ ਛਕਾਇਆ ਕਰਦਾ ਸੀ। ਤਦੋਂ ਹੀ ਭੱਜਾ ਸਿੰਘ ਭੰਗੀ ਵਰਗੀ ਪ੍ਰਸਿੱਧ ਸਿੰਘਾਂ ਨੇ ਆਪ ਤੋਂ ਅੰਮ੍ਰਿਤ ਛਕਿਆ। ਜਦੋਂ ਬੰਦੇ ਨੇ ਵੱਖਰਾ ਮਤ ਟੋਰ ਲਿਆ ਦੱਸੀਦਾ ਹੈ (ਵਿਸ਼ੇਸ਼ ਖੋਜ ਦੀ ਲੋੜ ਹੈ) ਤਦੋਂ ਵੀ ਅੰਮ੍ਰਿਤ ਛਕਾਉਂਦਾ ਸੀ। ਹੁਣ ਤਕ ਜੱਦੀ ਨਸ਼ੀਨ ਅੰਮ੍ਰਿਤ ਛਕਦੇ ਹਨ, ਉਹਨਾਂ ਵਿੱਚ ਸਿੰਘ ਭੀ ਅੰਮ੍ਰਿਤ ਛਕਦੇ ਹਨ। ਸਹਿਜਧਾਰੀਆਂ ਨੂੰ ਚਰਨ ਘਾਲ ਦੇਂਦੇ ਹਨ। ਸਹਿਜਧ ਭੀ ਸਿੱਖ ਭੀ ਬੰਦਈ ਹੁੰਦੇ ਹਨ। ਅਰਦਾਸਾ ਦਸਾਂ ਪਾਤਸ਼ਾਹੀਆਂ ਦਾ ਕਰਦੇ ਹਨ, ਮਗਰੋਂ ਬਾਬੇ ਜੀ ਦਾ ਤੇ ਰੰਜੀਤ ਸਿੰਘ, ਜੁਝਾਰ ਸਿੰਘ, ਢਤੇ ਸਿੰਘ ਦਾ ਨਾਮ ਲੈਂਦੇ ਹਨ, ਪਰ ਉਹਨਾਂ ਨੂੰ ਯਾਰਵੀਂ ਬਾਰਵੀਂ ਪਾਤਸ਼ਾਹੀ ਨਹੀਂ ਆਖਦੇ। ਗੁਰਬਾਣੀ ਬਿਨਾਂ ਹੋਰ ਕੁਛ ਨਹੀਂ ਮੰਨਦੇ; ਰੀਗਾ ਵਿੱਚ ਫੁਲ ਨਹੀਂ ਪਾਉਂਦੇ ਸਭੋਂ ਬਾਬੇ ਬੰਦੇ ਦੇ ਡੇਰੇ ਹੇਠਾਂ ਵਗਦੀ ਚਨਾਬ ਵਿਚ ਪਾਉਂਦੇ ਹਨ। ਹੁਣ ਬੰਦਈ ਘਟ ਗੰਦੇ ਹਨ, ਪਰ ਸਿੰਘ ਵਿਚ ਬੰਦਈ ਸਿੰਘ ਅਜੇ ਭੀ ਹੈਨ ਤੇ ਉਹ ਚਰਿਤਵਾਨ ਹੁੰਦੇ ਹਨ। ਗੱਦੀ ਨਸ਼ੀਨ ਜੀ ਕੇਸ਼ਧਾਰੀ ਤੇ ਅੰਮ੍ਰਿਤਧਾਰੀ ਸਿੰਘ ਹਨ ਤੇ ਗੁਰੂ ਘਰ ਦੇ ਪ੍ਰੇਮੀ ਹਨ ਤੇ ਆਪ ਨੂੰ ਤੇ ਬਾਬਾ ਬੰਦਾ ਸਿੰਘ ਜੀ ਨੂੰ ਗੁਰੂ ਕਾ ਸਿੰਘ ਮੰਨਦੇ ਹਨ।

†ਗੁਰੂ ਜੀ ਨੇ ਜੋ ਵਿਵਾਹ ਤੋਂ ਮਨ੍ਹੇ ਕੀਤਾ ਸੀ ਉਸਦਾ ਭਾਵ ਸੀ ਕਿ ਓਹ ਆਪਣੇ ਉਦੇਸ਼ ਵਿਚ ਦ੍ਰਿੜ ਰਹੇ। ਭਵਿੱਖਤ ਦੇ ਜਾਣਨਹਾਰ ਉਸਦੇ ਹਾਨੀ ਹੋਣ ਦੇ ਇਸ ਕਾਰਨ ਨੂੰ ਜਾਣਦੇ ਸਨ, ਇਸ ਕਰਕੇ ਦ੍ਰਿੜ੍ਹਤਾ ਬਨ੍ਹਾਉਂਦੇ ਸੇ। ਫਿਰ ਗੁਰੂ ਜੀ ਜਾਣਦੇ ਸੇ ਕਿ ਹਿੰਦੁਸਤਾਨ ਵਿੱਚ ਕਿਸੇ ਬਲੀ ਯੋਧਾ ਨੂੰ ਨਿਰਬਲ ਕਰਨ ਲਈ ਧੀਆਂ ਦੇ ਡੋਲੇ ਲੈ ਮਿਲਨਾ ਆਮ ਚਲ ਹੈ। ਦੂਜਾ ਹੁਕਮ ਸੀ ਸਿੰਘਾਂ ਦੀ ਰਾਇ ਨਾਲ ਕੰਮ ਕਰਨਾ ਤੇ ਤੀਸਰਾ ਹੁਕਮ ਸੀ ਕੋਈ ਮਦਦ ਲਈ ਪੰਜ ਬੁਲਾਕੇ ਅਰਦਾਸਾ ਕਰਨ। ਬੰਦੇ ਬਾਬਤ ਬਹੁਤ ਗਲਤ ਗਲਾਂ ਪ੍ਰਸਿਧ ਹਨ ਜਿਨ੍ਹਾਂ ਦੀ ਛਾਣਬੀਨ ਦੀ ਲੋੜ ਹੈ।ਵਡੀਆਂ ਮੱਲਾਂ ਮਾਰਕੇ ਫੇਰ ਸਭ ਕੁਛ ਗੁਆਕੇ ਲੋਹਗੜ੍ਹੋਂ ਨਿਕਲਕੇ ਮੁਖ ਬੰਦਾ ਸਿੰਘ ਨੇ ਫੌਜਾਂ ਕੱਠੀਆਂ ਕੀਤੀਆਂ ਤਦੋਂ ਜੋ ਹੁਕਮਨਾਮੇ ਜਾਰੀ ਕੀਤੇ ਉਨ੍ਹਾਂ ਹੁਕਮਨਾਮਿਆਂ ਵਿਚੋਂ ਇਕ ਇਕਹਤੇ

[ਬਾਕੀ ਫੁਟ ੬ਵੇਂ ਅਗਲੇ ਪੰਨੇ ਤੇ ਹੈ।]

ਹੁਕਮ ਨਾਮਾ

ਜੋ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਜੌਨ ਪੁਰ ਦੀ ਸੰਗਤ ਦੇ ਨਾਮ ਜਾਰੀ ਹੋਇਆ । ਸੰਮਤ ਪਹਿਲਾ ਬਾਬਾ ਜੀ ਨੇ ਸਰਹਿੰਦ ਦੀ ਫਤਹ ਤੋਂ ਬਾਦ ਜਾਰੀ ਕੀਤਾ ਸੀ । ਸਰਹਿੰਦ ਦੀ ਫਤਹ ੧੭੧੦ ਈ: ਦੇ ਮਈ ਵਿਚ ਹੋਈ ਸੀ ।



ਬਚਨ ਹੁਯੋ ਚਹਿ ਤਬੈ।ਹੇਰੈ ਲਸ਼ਕਰ ਉਮਡੇ ਅਬੈ ॥੬੧॥ਨਾ ਰਣ ਕਰਨੋ ਪਲਾਇਨ ਭਯੋ[1]। ਦੁਰਗ ਮਝਾਰ ਪ੍ਰਵੇਸ਼ਨਿ ਕਯੋ।ਜਿਸ ਮਹਿ ਅੰਨ ਜਮਾ ਕੁਛ ਨਾਂਹੀ। ਹੁਤੇ ਸੰਗ ਲੈ ਥਰਨੋ ਸੁ ਤਾਂਹੀ ॥ ੬੨ ॥ ਗਨ ਲਸ਼ਕਰ ਪਰਵਾਰਨੋ ਆਇ। ਸੈਘਰ ਮਚਨੋ ਦੁਰਗ ਕੇ ਥਾਇੰ। ਥਿਰ ਅੰਤਰ ਤੇ ਤਜੈ ਤੁਰੈਗ। ਹੋਹਿ ਨਿਕਟ[2] ਵੋਰਹਿ ਤਿਸ ਅਗ ॥੬੩॥ ਤਬਹਿ ਚਮੂੰ ਨੇ ਘੇਰਾ ਪਾਇ। ਉਤਰੇ ਦੂਰ ਦੂਰ ਕੀ ਥਾਇੰ। ਨਿਕਸੋ ਨਹਿ ਪ੍ਰਵੇਸ਼ਬੋ ਪਾਵੈ[3]। ਨਿਕਟ ਨ ਪਹੁੰਚਹਿੰ ਰਣ ਨ ਮਚਾਵੈਂ ॥ ੬੪ ॥ ਕੇਤਿਕ ਦਿਨ ਮੋਂ ਅੰਨ ਬਿਹੀਨੇ। ਅਧਿਕ ਛੁਧਾ ਨਰ ਬਜਾਕੁਲ ਕੀਨੇ। ਥਾਥਾ ਤਬਿ ਬਿਨੋਦ ਸਿੰਘ ਸੰਗ। ਜਾਨਜੋਂ ਘੋਚਾ ਪਰਨੋ ਕੂਢੰਗ ॥ ੬੫ ॥ ਪ੍ਰਾਨ ਛੁਧਾ ਤੇ ਜਾਇੰ ਬਿਲਾਇ। ਬਲ ਸੰਭਾਰਿ ਤਬਿ ਕੀਨਿ ਉਪਾਇ।ਬੇਗੀ ਬਛੋ ਤੁਰੈਗਮ ਤਰੇ। ਜ਼ੀਨ ਪਵਾਇ ਸ਼ਸਤ੍ਰ ਗਹਿ ਚਰੇ ॥ ੬੬ ॥ ਬੀਸਕ ਅਪਰ ਸੰਗ ਮਹਿੰ ਲੀਨ।ਜਾਇ ਬਜ਼ਾਰ ਬਰੇ ਹਠ ਕੀਨ। ਲੂਟ ਲੀਨ ਤਹਿੰ ਬਹੁਤ ਮਿਠਾਈ। ਰਣ ਕਰਿ ਦੁਰਗ ਪ੍ਰਵੇਸ਼ਨੋ ਜਾਈ ॥੬੭॥ ਲਰੈ ਤੁਰਕ ਸਗਰੇ ਬਿਸਮਾਏ। ਪੁਨ ਦ੍ਰਿੜਤਾ ਕਰਿ ਥਿਰ ਸਮੁਦਾਏ। ਦਿਨ ਦੋਇਕ ਮਹਿੰ ਫੇਰ ਸਿਧਾਰਾ। ਲੀਨਿ ਮਿਠਾਈ ਲੂਟ ਬਜਾਰਾ ॥੬੮ ॥ ਫੇਰ ਦੁਰਗ ਮਹਿੰ ਜਾਇ ਪ੍ਰਵੇਸ਼ਾ। ਅਚਰਜ ਧਾਰ ਤੁਰਕ ਅਸ਼ੇਸ਼ਾ। ਬਾਧੂ ਬਗੀ ਬਲੀ ਤੁਰੈਗ। ਕੋਇ ਨ ਰੋਕਿ

[1]ਜੁੱਧ ਨਾਂ ਕੀਤਾ ਸਗੋਂ ਨੱਠ ਪਿਆ। [2](ਜੋ) ਨੇੜੇ ਢੁੱਕੇ। [3]ਨਾਂ ਉਹ ਅੰਦਰੋਂ) ਨਿਕਲੇ ਤੇ ਨਾਂ (ਏਹ ਅੰਦਰ) ਵੜ ਸੱਕਣ। 'ਨਹਿੰ' ਪਦ ਵੀਹਵੀਂ ਦੀਪਕ ਲਗੀਆ।

।ਪਿਛੋਂ ਪੈਂਦੇ ਦੀ ਟੂਕ ਦਾ ਅਰਥ।

ਤੋਂ ਭਾਈ ਗੰਡਾ ਸਿੰਘ ਨੂੰ ਹੁਣੇ ਹੀ ਇਕ ਹੁਕੰਮ ਨਾਮਾ ਜੋਨਪੁਰ ਵਾਲਾ ਮਿਲਿਆ ਹੈ,ਜਿਸਦਾ ਫੋਟੋ ਸਾਹਮਣੇ ਦੇਂਦੇ ਹਾਂ।ਇਸ ਤੋਂ ਪਤਾ ਲਗਦਾ ਹੈ ਕਿ'ਫਤਹ ਦਰਸ਼ਨ'ਜਾਰੀ ਹੋ ਗਈ ਤੇ ਥੀ ਉਹ ਗੁਰੂ ਕਾ ਸਿੰਘ ਹੈ। ਹੁਕਮ ਨਾਮੇ ਤੇ ਮੁਹਰ 'ਦੇਗ ਤੇਗ ਫਤੇ ਨੁਸਰਤ ਬੇ ਦਰੰਗ, ਯਾਫਤ ਅਜ਼ ਨਾਨਕ ਗੁਰੂ ਗੋਬਿੰਦ ਸਿੰਘ' ਵਾਲੀ ਹੈ। ਗੁਰੂ ਜੀ ਨੂੰ ਗੁਰੂ ਕਹਿ ਰਿਹਾ ਤੇ ਰਖਣਹਾਰਾ ਦੱਸ ਰਿਹਾ ਹੈ ਤੇ ਖਾਲਸੇ ਨੂੰ ਗੁਰੂ ਕਾ ਦੱਸ ਰਿਹਾ ਹੈ,ਤੇ ਸੱਚਾ ਸਾਹਿਬ ਪਦ ਥੀ ਗੁਰੂਜੀ ਵਾਸਤੇ ਵਰਤਦਾ ਜਾਪਦਾ ਹੈ, ਕਿਉਂਕਿ ਅਖੀਰ ਵਿਚ ਆਪਣਾ ਹੁਕਮ ਜਦ ਦੇਂਦਾ ਹੈ ਤਾਂ ਲਿਖਦਾ ਹੈ 'ਮੇਰਾ ਹੁਕਮ ਹੈ, ਜੋ ਖਾਲਸੇ ਦੀ ਰਹਿਤ ਰਹੇਗਾ ਤਿਸਦੀ ਗੁਰੂ ਥਾਹੁੜੀ ਕਰੇਗਾ'। ਏਹ ਗਲਾਂ ਗੁਰਸਿਖੀ ਦੀਆਂ ਹਨ, ਫਤੇ ਦਰਸ਼ਨ ਆਦਿ ਗਲਾਂ ਨਵੀਨ ਸਨ। ਅਗਲੇ ਹਾਲਾਤ ਤੋਂ ਏਹ ਲਗਦੀ ਹੈ ਕਿ ਫਤੇ ਦਰਸ਼ਨ ਤੋਂ ਮਾਤਾ ਜੀ ਨੇ ਵਰਜ ਘੱਲਿਆ ਹੈ ਤਾਂ ਫੇਰ ਬੋਲਾ ਖਾਲਸੇ ਦਾ ਵਾਹਿਗੁਰੂ ਜੀ ਕੀ ਫਤੇ ਹੀ ਜਾਰੀ ਰਿਹਾ ਹੈ। ਮਾਤਾ ਜੀ ਨੇ ਕੋਈ ਖਤ ਬੰਦੇ ਨੂੰ ਸੰਗ ਜੁੱਧ ਤੋਂ ਵਰਜਣ ਦਾ ਲਿਖਿਆ ਸਹੀ ਨਹੀਂ ਜਾਪਦਾ।ਬੰਦੇ ਦੇ ਦਰਬਾਰ ਸਾਹਿਬ ਆਕੇ ਦਾਵਾ ਗੁਰਿਆਈ ਵਾਲੀ ਗਲ ਥੀ ਠੀਕ ਨਹੀਂ, ਉਹ ਘਟਨਾ ਬਾਬੇ ਜੀ ਦੇ ਮਗਰੋਂ ਕਈ ਬਰਸ ਬਾਦ 'ਬੰਦਈਆਂ' ਤੇ 'ਖਾਲਸਿਆਂ' ਵਿਚ ਹੋਈ ਸੀ।

ਸਕਹਿ ਕਰਿ ਜੰਗ॥੬੯॥ਅਪਰ ਚਮੂੰ ਭੀ ਭੂਪਤਿ ਬਿਸਾਲਾ। ਇਹ[1] ਭੋਜਨ ਕਰਿ ਹਰਖ ਬਿਸਾਲਾ। ਜੋ ਰਿਪੁ ਕਰੈ ਪ੍ਰਾਤਿ ਤਕਰਾਈ। ਸੰਧਯਾ ਧਾਰਿ[2] ਛੀਨਿ ਲੈ ਜਾਈ ॥ ੪੦॥ ਸੰਧਯਾ ਤਬੈਂ ਦੁਪਹਿਰੇ ਪਰੈਂ[3]। ਥਿਰੈਂ ਦੁਪਹਿਰੇ ਨਿਸ ਲੈ ਥਰੈਂ[4]। ਅਨਿਕ ਜਤਨ ਪਕਰਨ ਹਿਤ ਕਰੈਂ। ਰੁਕਹਿ ਨਹੀਂ ਅਚਰਜ ਸਭਿ ਧਰੈਂ ॥ ੪੧ ॥ ਲਸ਼ਕਰ ਭਯੋ ਤਮਾਮ ਹਿਰਾਨਾ।–ਮਾਰੈਯੋ ਜਾਇ ਨ ਪਕਰਯੋ ਪਾਨਾ। ਮਹਾਂ ਮਰਦਮੀ ਤੈ ਸੁਖ ਪਾਵੈ। ਅਪਰ ਚਮੂੰ ਛੁਧਿ ਤੈ ਬਿਕੁਲਾਵੈ–॥ ੪੨॥ ਇਕ ਦਿਨ ਖੰਦੇ ਕੋ ਢਿਗ ਥਿਰੇ। ਝਿਰਕਯੋ ਤਰਜਯੋ 'ਤੈਂ ਦੁਖ ਕਰੈ[5]। ਗੁਰ ਕੇ ਢਾਕ ਬਿਖੈ ਨਹਿ ਰਹਯੋ। ਤੈਂ ਏਤਿਕ ਸੰਕਟ ਕੋ ਸਹਯੋ[6] ॥੪੩॥ ਖੰਦੇ ਕਹਯੋ 'ਭੂਮੈਂ ਕਯਾ ਪਰਯੋ। ਬੁਰਾ ਕਿ ਭਲਾ ਹਮਹੁੰ ਨੈ ਕਰਯੋ। ਤਾਂਜ ਕੈ ਸੰਗ ਚਹਹੁ ਜੇ ਜਾਨਾ। ਤਉ ਤੁਮ ਗਮਨਹੁ ਹੋਹੁ ਨ ਹਾਨਾ' ॥ ੪੪ ॥ ਰਿਸ ਕਰਿ ਬਾਬੇ ਬਹੁਰ ਉਚਾਰੀ। 'ਬੁਰ ਕੁਕਰਮ ਤੇ ਸੰਕਟ ਭਾਰੀ। ਸਗਰੇ ਭੋਗਹਿ ਹਮ ਨੈ ਜਾਨੀ। ਗਲਹਿ ਕੁਠਾਲੀ ਲੈਹੁ ਪਛਾਨੀ ॥ ੪੫ ॥ ਹਤਿ ਕ੍ਰਿਪਾਨ ਤੇ ਭੌਹਿ ਜੁ ਦੇਤੋ[7]। ਕਸੋਂ ਭੰਗਤਿ ਸਭਿ ਹੀ ਦੁਖ ਏਤੋ। ਗੁਰਬਖਸ਼ਿਸ਼ ਤੇ ਤੋਹਿ ਨ ਮਾਰਾ। ਪਾਇ ਬਿਭੂਤਿ[8] ਰਿਦੈ ਹੰਕਾਰਾ' ॥ ੪੬ ॥ ਇੱਛਨਾਦਿਕ ਬਹੁ ਕਹੇ ਕਹਾਏ। ਭਯੋ ਬਿਰੋਧ ਸੁ ਕ੍ਰੋਧ ਵਧਾਏ।ਕਾਨ੍ਹ ਸਿੰਘ ਨੈ ਪਿਤਾ ਹਟਾਯੋ।ਛਿਮਾ ਕਰਾਵਤਿ ਛੋਰੇ ਲਯਾਯੋ॥੪੭॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਅਰੋ 'ਖੰਦੇ ਕੋ' ਪ੍ਰਸੰਗ ਬਰਨਨੈ ਨਾਮ ਖ਼ਾਲਦਬਿੰਸਤੀ ਅੰਸੂ ॥੨੬॥ ੨੭. [ਬਾਬਾ ਬਿਨੋਦ ਸਿੰਘ ਤੇ ਕਾਨ੍ਹ ਸਿੰਘ ਦਾ ਜਾਣਾ। ਖੰਦੇ ਦਾ ਅੰਤ]।

ਦੋਹਰਾ ॥ ਕਾਨ੍ਹ ਸਿੰਘ ਸਮੁਝਾਇਕੈ ਪਿਤ ਸਨ ਕਹਯੋ ਬਨਾਇ। 'ਤੁਮ ਨਿਕਸਹੁ ਤਜਿ ਸੰਗ ਕੋ ਜੰਗ ਨ ਬਿਚ ਹੁਇ ਜਾਇ[9]' ॥ ੧ ॥ ਦੋਹਰਾ ॥ ਗੋਇੰਦਵਾਲ ਸਦਨ ਪਹੁੰਚੀਜੈ। ਇਸ ਮੂਰਖ ਸੋਂ ਰਿਸ ਨਹਿ ਕੀਜੈ।ਸੁਤਿ-ਗੁਰ ਕਹਯੋ ਭੋਜਨੋ ਹਮੈ। ਹਿਤ ਸਹਾਇਤਾ ਕੈ ਸਭਿ ਸਮੈਂ ॥੨॥ ਗੁਰ ਕੀ ਆਗਯਾ ਭੰਗ ਨ ਕਰੌਂਗਹੌਂ ਸੰਗ ਮੈਂ,ਤੁਮ ਚ ਢ ਪਰੋ[10]। ਪੁਜਯੋ ਅੰਤ ਇਸ

---

[1]ਭਾਵ ਬਾਬਾ ਬਿਨੋਦ ਸਿੰਘ ਜੀ ਦਾ ਟੋਲਾ। [2]ਸੰਧਿਆ ਪਿਆਂ। (ਅ) ਸੰਧਿਆ ਨੂੰ ਧਰ ਵਾਂਙੂ ਪੈਕੇ। [3](ਜੇ ਚੋਰੀ) ਸੰਧਯਾ ਨੂੰ ਖਬਰਗੀਰੀ ਕਰਦੇ ਹਨ (ਤਾਂ ਉਹ) ਦੁਪਹਿਰੇ (ਉਹਨਾਂ ਉਤੇ) ਜਾ ਪੈਂਦੇ ਹਨ। [4](ਜੇ ਉਹ) ਦੁਪਹਿਰੇ ਖੜੇਕੇ (ਸਾਵਧਾਨੀ ਕਰਦੇ ਹਨ ਤਾਂ ਇਹ) ਰਾਤੀਂ ਲੁੱਟਕੇ (ਕਿਲ੍ਹੇ ਵਿਚ) ਜਾ ਵੜਦੇ ਹਨ। [5]ਤਾੜਿਆ (ਹੇ ਖੰਦੇ) ਤੈਂ (ਸਾਨੂੰ) ਦੁਖੀ ਕੀਤਾ ਹੈ। [6]ਤੈਨੂੰ ਜੋ ਕ੍ਰਿਪਾਨ ਨਾਲ (ਅਗੇ) ਮਾਰ ਦੇਂਦਾ। [7]ਸੰਪਦਾ ਪਾਕੇ। [8](ਤੁਹਾਡੇ ਤੇ ਖੰਦੇ) ਵਿਚ ਜੰਗ ਨਾ ਹੋ ਜਾਵੇ। [9]ਮੈਂ (ਖੰਦੇ ਨਾਲ) ਰਹਾਂਗਾ ਤੁਸੀਂ ਚਢ ਜਾਓ।

ਕੋ ਅਬਿ ਆਈ।ਤੁਮ ਹਤਿ ਕਰਿ ਕਯੋਂ ਲੇਤਿ ਬੁਰਾਈ'॥੩॥ ਸੁਨਿ ਬਿਨੋਦ ਸਿੰਘ ਭਲੇ ਬਿਚਾਰਾ। ਪਾਇ ਜ਼ੀਨ ਹੋਯੋ ਅਸਵਾਰਾ। ਦੁਰਗ ਪੌਰ ਤੇ ਨਿਕਸਜੋ ਬਾਹਿਰ। ਸੈਧਨਾ ਸਮੈਂ ਜਾਨਿ ਤਿਸ ਠਾਹਿਰ ॥ ੪ ॥ ਤੋਜ਼ ਤੁਰੰਗਮ ਕਰਤਿ ਪਲਾਯੋ। ਲਸ਼ਕਰ ਬੀਚ ਬਾਇ ਸਮ ਧਾਯੋ। ਰਹੋ ਰੋਕ ਸਭਿ ਰੁਕ੍ਯੋ ਨ ਕੈਸੇ। ਮ੍ਰਿਗਨ ਬ੍ਰਿੰਦ ਤੇ ਕੇਹਰਿ ਜੈਸੇ॥੫॥ ਗੋਇੰਦਵਾਲ ਪਹੁਚੇ ਜਾਇ। ਬਸੇ ਸਦਨ ਮਹਿ ਸਹਿਜ ਸੁਭਾਇ। ਦੁਰਗ ਬਿਖੈ ਘੇਰੇ ਮਹਿੰ ਪਰੇ। ਛੁਧਤਿ ਹਲਾਕ[1] ਹੋਇ ਨਰ ਮਰੇ॥੬॥ ਕੇਤਿਕ ਲਰਿ ਕਰਿ ਮਰੇ ਜੁਝਾਰੇ। ਜੋਤਿਕ ਮਾਰੇ ਗਏ ਸ ਮਾਰੇ। ਪੁਨ ਓਰਜ਼ ਲਸ਼ਕਰ ਕ੍ਰਿਧ ਹੋਲਾ। ਦੁਰਗ ਪੌਰ ਕੋ ਤੋੜਿ ਧਕੇਲਾ* ॥ ੭ ॥ ਸਨਮੁਖ ਭਏ ਸੁ ਤਤਛਿਨ ਮਾਰੇ। ਅਪਰ ਛੁਧਿਤ ਪਕਰੇ ਭਟ ਸਾਰੇ। ਗਹਯੋ ਬੀਚ ਤੇ ਬੰਦਾ ਜਾਇ। ਲੋਹ ਪਿੰਜਰਾ ਦ੍ਰਿੜ੍ਹ ਘਰਿਵਾਇ†॥੮॥ਤਿਸ ਮਹਿੰ ਪਾਇ ਕੈਦ ਕਰਿ ਲੀਨ। ਅਪਰ ਜੋਲ ਸਭਿ ਕੋ ਤਹਿੰ ਕੀ'ਨ। ਲੈ ਕਰਿ ਪਾਤਸ਼ਾਹੁ ਕੇ ਤੀਰ। ਪਹੁੰਚਤਿ ਭਏ ਅਧਿਕ ਭਟ ਭੀਰ‡॥੯॥ਕੇਤਿਕ ਮਾਸ ਕੈਦ ਮਹਿੰ ਰਾਖਾ। ਪੁਨ ਪਤਿਸ਼ਾਹੁ ਹੁਕਮ ਅਸ ਭਾਖਾ। ਹੋਤੁ ਬਿਲੋਕਨ ਨਿਕਟ ਹਕਾਰਾ। ਸ਼ਾਹੁ§ ਸੰਗ ਬੰਦੇ ਸੁ ਉਚਾਰਾ ॥ ੧੦ ॥ 'ਮੁਝ ਕੋ ਗਹਿ ਕੈ ਲਜਾਇ ਹਦੂਰ। ਐਸੋ ਹੁਤੋ ਸੁ ਕਿਸ

---

[1]ਭੁੱਖ ਦੇ ਮਾਰੇ ਮਰ ਗਏ। (ਇਹ ਸਾਖੀ ਮਹਿੰਮਾ ਪ੍ਰਕਾਸ਼ ਵਿਚੋਂ ਹੈ ਉਥੇ ਇਸ ਥਾਵੇਂ ਐਉਂ ਪਾਠ ਹੈ:-"ਤਮਾਮ ਸਿੰਘ ਮਾਰੇ ਭੁੱਖ ਕੇ ਹਲਾਕ ਹੂਏ")।

*ਇਹ ਗ਼ਲਤ ਹੈ। ਤੁਰਕਾਂ ਰੜ੍ਹੀ ਨਹੀਂ ਤੜੀ। ਅਬਦੁਲ ਸਮੱਦ ਖਾਂ ਨੇ ਬੰਦੇ ਨੂੰ ਇਹ ਇਕਰਾਰ ਦੇਕੇ ਕਿ ਤੁਸੀਂ ਜੇ ਗੜ੍ਹੀ ਛੱਡ ਦਿਓ ਤਾਂ ਤੁਹਾਡੀ ਜਾਨ ਬਖਸ਼ੀ ਕੀਤੀ ਜਾਏਗੀ, ਵਿਸਾਹਘਾਤ ਕੀਤਾ। ਜਦੋਂ ਬਾਬਾ ਬੰਦਾ ਤੇ ਉਸ ਦੇ ਸਾਥੀ ਬਾਹਰ ਆਏ ਤਾਂ ਸਹੁੰ ਤੋੜਕੇ ਸਾਰੇ ਪਕੜ ਲਏ। †ਇਹ ਭੀ ਪਤਾ ਚਲਦਾ ਹੈ ਕਿ ਪਿੰਜਰੇ ਵਿਚ ਬੰਦਾ ਸਰਹਿੰਦ ਤੋਂ ਅੱਗੇ ਜਾਕੇ ਦਿੱਲੀ ਦੇ ਨੇੜੇ ਪਾਇਆ ਗਿਆ ਸੀ, ਓਥੋਂ ਤਕ ਹਾਥੀ ਤੇ ਲਿਜਾਇਆ ਗਿਆ ਸੀ।

‡ਇੰਦਾ ਦੋ ਸੌ ਕੈਦੀਆਂ ਸਣੇ ਪਹਿਲੇ ਲਾਹੌਰ ਪਹੁੰਚਾ। ਓਥੇ ਤੇ ਅੱਗੋਂ ਹੋਰ ਬੇਗੁਨਾਹ ਸਿੰਘ ਫੜ ਫੜ ਕੇ ਨਾਲ ਰਲਾਏ ਤੇ ਟੋਰੇ ਗਏ। ਸਰਹਿੰਦ ਦੇ ਬਜ਼ਾਰਾਂ ਵਿਚ ਨਫ਼ਰ ਕੀਤੇ ਤੇ ਇਸੀ ਤਰ੍ਹਾਂ ਦਿੱਲੀ ਵੜੇ ਤਾਂ ਕਾਲੀਆਂ ਭੇਡਾਂ ਦੀਆਂ ਖੱਲਾਂ ਗਲੇ ਪੁਆਕੇ ਊਠਾਂ ਤੇ ਚੜ੍ਹਾਕੇ ਨਫ਼ਰ ਕੀਤੇ ਗਏ। ਇਹ ਅੱਠ ਸੌ ਤੇ ਹਜ਼ਾਰ ਦੇ ਵਿਚਕਾਰ ਸਿੱਖ ਕੈਦੀ ਸਨ। ਐਲਫਿਨਸਟਨ ਨੇ ੭੪੦ ਲਿਖੇ ਹਨ।

§ਇਹ ਸ਼ਾਹ ਫੱਰੁਖਸੀਅਰ ਸੀ, ਬਹਾਦਰ ਸ਼ਾਹ ਮਰ ਚੁਕਾ ਹੋਇਆ ਸੀ।

ਮਕਦੂਰ[1] । ਕੋਇ ਨ ਸਕੈ ਮਾਰ ਮੁਝ ਤਾਂਈ। ਅਪਨੀ ਬਾਤ ਆਪ ਬਿਗਰਾਈ॥੧੧॥ਜਿਸ ਗੁਰ ਨੈ ਸਲਤਨ ਤੁਵ ਦੀਨ*।ਤਿਸ ਪ੍ਰਭੁ ਨੇ ਮੋ ਕਉ ਬਡ ਕੀਨ । ਤਿਨ ਕੇ ਬਚਨ ਬਿਖੈ ਨਹਿ ਰਹਨੇ। ਤੌ ਏਤਿਕ ਸ਼ੰਕਟ ਮੈਂ ਸਹਨੇ ॥ ੧੨ ॥ ਸਪਤ ਬਰਖ ਤੋਰੀ ਬਧ ਜਾਨ । ਸ਼੍ਰੀ ਗੁਰ ਕਰਨੈ ਤੋਹਿ ਸੁਲਤਾਨ । ਮੋਹਿ ਮਰਨ ਪੀਛੇ ਅਠ ਦਿਨ ਮੈਂ । ਤੋਰੀ ਮ੍ਰਿਤੁ ਹੋਇ ਲਖਿ ਮਨ ਮੈਂ† ॥ ੧੩ ॥ ਜਬਿ ਤੂੰ ਮਰਹਿ ਜਾਹਿ ਜਮ ਧਾਮ । ਬਿਗਰਹਿ ਅਵਨੀ ਰਾਜ ਤਮਾਮ । ਦਿਨ ਪ੍ਰਤਿ ਨਸੈ ਤੇਜ ਤੁਰਕਾਨਾ'।ਸੁਨਤਿ ਬਹਾਦਰਸ਼ਾਹਿ† ਬਖਾਨਾ ॥ ੧੪ ॥ 'ਇਸਕੋ ਮਾਰਹੁ ਵਹਿਰ ਲਿਜਾਇ। ਅਪਰ ਜਿ ਗਹੇ ਲੋਕ ਸਮੁਦਾਇ।ਸਨੈ ਸਨੈ ਸਭਿ ਕੋ ਮਰਿਵਾਵਹੁ।ਕੋਇ ਨ ਬਚਿ ਹੈ ਪ੍ਰਾਨ ਗਵਾਵਹੁ‡'॥੧੫॥ ਵਹਿਰ ਨਿਕਾਸਨੋ ਬੰਦਾ ਮਾਰਨੋ।ਸਿਖ ਸੰਗਤਿ

---

[1]ਤਾਕਤ ।　　*ਬਹਾਦਰਸ਼ਾਹ ਤਾਂ ੧੭੬੯ ਬਿ: ਵਿੱਚ ਮਰ ਚੁਕਾ ਸੀ । ਬੰਦੇ ਦਾ ਸਾਕਾ ਫ਼ਰੁੱਖਸੀਅਰ ਦੇ ਵੇਲੇ ਹੋਇਆ ਹੈ । ਬੰਦਾ ਗ੍ਰਿਫ਼ਤਾਰ ਪੋਹ ੧੭੭੨ ਵਿਚ ਹੋਇਆ ਸੀ ਤੇ ਸਾਕਾ ਚੇਤ ੧੭੭੩ ਬਿੱਕ੍ਰਮੀ ਨੂੰ ।

†ਬੰਦਾ ੧੭੭੩ ਬਿ: ਵਿਚ ਸ਼ਹੀਦ ਹੋਇਆ ਹੈ ਤੇ ਫ਼ਰੁੱਖਸੀਅਰ ੧੭੭੬ ਬਿ: ਵਿਚ ਮੋਇਆ ਹੈ, ਇਸਨੇ ੬-੭ ਸਾਲ ਹੀ ਤਾਜ ਕੀਤਾ ਹੈ । ਫ਼ਰੁੱਖਸੀਅਰ ਪਾਤਸ਼ਾਹ ੩੭ ਕੁ ਸਾਲ ਬੰਦੇ ਤੋਂ ਮਗਰੋਂ ਮੋਇਆ ਹੈ । ਕਵਿ ਜੀ ਇਸ ਨੂੰ ਭੁਲੇਵੇ ਨਾਲ ਬਹਾਦਰ ਸ਼ਾਹ ਸਮਝ ਰਹੇ ਹਨ !

‡ਬੰਦੇ ਦੇ ਨਾਲ ਜਿੰਨੇ ਸਿੰਘ ਸਨ ਸਾਰੇ ਗੁਰਦਾਸ ਪੁਰ ਦੀ ਗੜ੍ਹੀ ਵਿਚਲੇ ਨਹੀਂ ਸਨ, ਗੜ੍ਹੀ ਵਿਚੋਂ ਤਾਂ ਦੋ ਕੁ ਸੌ ਸਿੰਘ ਦੱਬ ਆਏ ਸਨ । ਫੌਜਦਾਰ ਨੇ ਰਾਹ ਜਾਂਦੇ ਬੇਗੁਨਾਹ ਫੜ ਫੜਕੇ ਵਿੱਚ ਰਲਾਕੇ ਵਡਾ ਜਥਾ ਬਣਾ ਲਿਆ ਸੀ । ਇਨ੍ਹਾਂ ਵਿਚ ਇਕ ਨੌ-ਜਵਾਨ ਸਿੱਖ ਲੜਕਾ ਸੀ । ਇਸ ਦੀ ਮਾਂ ਫ਼ਰੁੱਖਸੀਅਰ ਤੋਂ ਅਪਣੇ ਪੁੱਤ੍ਰ ਦੀ ਜਾਨ ਬਖਸ਼ੀ ਕਰਵਾ ਲਿਆਈ, ਇਹ ਕਹਿਕੇ ਕਿ 'ਮੇਰਾ ਪੁੱਤ੍ਰ ਸਿੱਖ ਨਹੀਂ, ਹੋਰੇ ਲੋਕੀ ਉਸਨੂੰ ਐਵੇਂ ਫੜ ਲਿਆਏ ਹਨ' । ਪਰ ਜਿਸ ਵੇਲੇ ਮਾਂ ਪਹੁੰਚੀ ਤੇ ਪਾਤਸ਼ਾਹੀ ਪਰਵਾਨਾ ਜਲਾਦਾਂ ਨੂੰ ਦਿੱਤਾ ਤਾਂ ਬੱਚੇ ਨੇ ਕਿਹਾ 'ਮੇਰੀ ਮਾਂ ਝੂਠ ਬੋਲਦੀ ਹੈ, ਮੈਂ ਸਿੱਖ ਹਾਂ ਤੇ ਭਰਾਵਾਂ ਨਾਲ ਸ਼ਹੀਦ ਹੋਵਾਂਗਾ', ਸੋ ਉਹ ਸ਼ਹੀਦ ਹੋਇਆ । ਇਹ ਵਾਕਿਆ ਮੁਸਲਮਾਨ ਇਤਿਹਾਸਕਾਰਾਂ ਨੇ ਆਪ ਲਿਖਿਆ ਹੈ ।

ਬੰਦੇ ਨਾਲ ਜੋ ਸਿੰਘ ਸਨ ਥੋੜੇ ਥੋੜੇ ਕਰਕੇ ਰੋਜ਼ ਨਿਹਾਇਤ ਵਹਿਸ਼ੀਆਨਾ ਜ਼ੁਲਮਾਂ ਨਾਲ ਕੁਤਵਾਲੀ ਅੱਗੇ ਕਤਲ ਕੀਤੇ ਗਏ । ਕੋਈ ਲਿਖਦਾ ਹੈ ੨੫ ਰੋਜ਼ ਕਰਕੇ, ਕੋਈ ੧੦੦ ਰੋਜ਼ ਕਰਕੇ ਮਾਰੇ ਗਏ । ਐਲਫਿਨਸਟਨ ਲਿਖਦਾ ਹੈ ਕਿ ਸਾਰੇ ਥੋੜ੍ਹਾਂ ਦਿਨਾਂ ਵਿਚ ਕਤਲ ਕੀਤੇ ਗਏ ।

[ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਹੇਠ]

ਸੁਨਿਕੈ ਦੁਖ ਧਾਰਜੋ। ਮਾਤਾ ਸੁੰਦਰੀ ਢਿਗ ਚਲਿ ਗਏ। ਸਭਿ ਕਰ ਜੋਰਿ

[ਪਹਿਲੇ ਪੰਨੇ ਦੀ ਬਾਕੀ ਟੂਕ]

ਐਲਫਿਨਸਟਨ (ਸਫਾ ੩੭੫ ਤੇ) ਲਿਖਦਾ ਹੈ:—"ਓਹ ਸਾਰੇ (ਸਿੱਖ) ਅਤਿ ਦਰਜੇ ਦੀ ਮਜ਼ਬੂਤ ਦਿਲੀ ਨਾਲ ਮਰੇ। ਉਨ੍ਹਾਂ ਨੂੰ ਆਪਣੀਆਂ ਜਿੰਦਾਂ ਬਚਾ ਲੈਣ ਵਾਸਤੇ ਕਈ ਤਰ੍ਹਾਂ ਦੇ ਲਾਲਚ ਦਿੱਤੇ ਗਏ ਕਿ ਧਰਮ ਤਿਆਗਕੇ ਜਾਨਾਂ ਬਚਾ ਲਓ (ਭਾਵ ਜੇ ਮੁਸਲਮਾਨ ਹੋ ਜਾਓ ਤਾਂ ਜਾਨ ਬਖਸ਼ੀ ਹੁੰਦੀ ਹੈ) ਪਰ ਸਭ ਨੇ ਐਸੇ ਲਾਲਚਾਂ ਨੂੰ ਨਫਰਤ ਦੀ ਨਜ਼ਰ ਨਾਲ ਵੇਖਿਆ।" ਜਿਸ ਤੋਂ ਸਿੱਧ ਹੋਇਆ ਕਿ ਓਹ ਕੈਸੇ ਧਰਮ ਦੇ ਪੱਕੇ ਸਨ ਕਿ ੭੪੦ ਵਿਚੋਂ ਇਕ ਭੀ ਧਰਮ ਤੋਂ ਨਹੀਂ ਗਿਰਿਆ ਅਰ ਅਤਿ ਭਿਆਨਕ ਤਸੀਹੇ ਝੇਲ ਭੋਗ ਕੇ ਸ਼ਹੀਦ ਹੋਏ। ਇਵੇਂ ਤਾਈਂ ਕਿ ਰਾਹ ਜਾਂਦੇ ਫੜੇ ਗਏ ਸਿੱਖ ਬੱਚੇ ਨੇ ਜਾਨ ਬਖਸ਼ੀ ਹੋ ਜਾਣ ਤੇ ਭੀ ਮਾਂ ਦੇ ਝੂਠ ਬੋਲਣ ਨਾਲ ਜਿੰਦ ਬਚਾਉਣ ਤੋਂ ਸ਼ਹੀਦ ਹੋਣਾ ਬਿਹਤਰ ਸਮਝਿਆ। ਬੰਦੇ ਬਾਬਤ ਐਲਫਿਨਸਟਨ ਲਿਖਦਾ ਹੈ ਕਿ "ਓਹ ਅਖੀਰਲੇ ਦਿਨ ਕਤਲ ਲਈ ਆਂਦਾ ਗਿਆ। ਉਸਨੂੰ ਪਿੰਜਰੇ ਵਿਚ ਬੰਦ ਕਰਕੇ ਲਿਆਏ, ਉਸਨੂੰ ਫਰਬਫਤ ਦੇ ਕੱਪੜੇ ਪਹਿਨਾਏ ਸਨ, ਸਿਰ ਤੇ ਕਿਰਮਚੀ ਚੀਰਾ ਬੱਧਾ ਸੀ। ਜਲਾਦ ਨੰਗੀ ਤਲਵਾਰ ਦੁਹਕੇ ਉਸਦੇ ਮਗਰ ਖੜਾ ਸੀ। ਉਸਦੇ ਦੁਆਲੇ ਨੇਜ਼ਾ ਬਰਦਾਰ ਸਨ, ਜਿਨ੍ਹਾਂ ਨੇ ਨੇਜ਼ਿਆਂ ਉਤੇ ਸਿੱਖਾਂ ਦੇ ਸਿਰ ਪਰੋ ਕੇ ਚੁੱਕੇ ਹੋਏ ਸਨ। ਇਵੇਂ ਤਾਈਂ ਕਿ ਇਕ ਮੋਈ ਹੋਈ ਬਿੱਲੀ ਭੀ ਨੇਜ਼ੇ ਤੇ ਟੰਗੀ ਨਾਲ ਸੀ ਕਿ ਈਦੇ ਦਾ ਅਸਾਂ ਨੇ ਸਰਬੰਸ ਤਬਾਹ ਕਰ ਦਿੱਤਾ ਹੈ। ਫੇਰ ਬੰਦੇ ਨੂੰ (ਕਤਲਗਾਹ ਵਿਚ ਬਿਠਾਕੇ) ਉਸ ਦਾ ਪੁੱਤ੍ਰ ਗੋਦੀ ਵਿਚ ਦੇਕੇ ਖੰਜਰ ਉਸਦੇ ਹੱਥ ਦਿੱਤਾ ਕਿ ਇਸ ਨਾਲ ਆਪਣੇ ਪੁੱਤ੍ਰ ਨੂੰ ਆਪ ਮਾਰੋ। ਬੰਦੇ ਦੇਐਸਾ ਕਰਨੋਂ ਨਾਂਹਕਰਨ ਪਰ ਉਹ ਬੱਚਾ ਕੁਹਿਆ ਗਿਆ ਤੇ ਉਸਦਾ ਦਿਲ ਕੱਢਕੇ ਬੰਦੇ ਜੀ ਦੇ ਚਿਹਰੇ ਤੇ ਮਾਰਿਆ ਗਿਆ*। ਅੰਤ ਨੂੰ ਲਾਲ ਅੰਗਿਆਰਾਂ ਨਾਲ ਉਸਦਾ ਰੋਂਗਟਾ ਨੋਚਿਆ ਗਿਆ। ਪਰ ਬੰਦਾ ਅਹਿਲ ਧੈਰਜ ਨਾਲ ਸਭ ਕੁਛ ਝੱਲ ਗਿਆ ਤੇ ਇਸ ਗਲ ਵਿਚ ਫਖਰ ਵਿਚ ਸੀ ਕਿ ਮੈਨੂੰ ਆਪਣੇ ਜ਼ਮਾਨੇ ਦੇ ਜ਼ੁਲਮਾਂ ਕਹਿਰਾਂ ਤੇ ਬਦੀਆਂ ਨੂੰ ਦੰਡ ਦੇਣ ਵਾਲਾ ਬਣਾਕੇ ਪਰਮੇਸ਼ਰ ਨੇ ਸਫਲ ਕੀਤਾ ਹੈ। ਸਿੱਖ ਜੋ ਅਜੇ ਪਕੜੇ ਨਹੀਂ ਸਨ ਗਏ ਐਉਂ ਸਤਾਏ ਗਏ ਜਿਵੇਂ ਜੰਗਲੀ ਜਾਨਵਰਾਂ ਦਾ ਸ਼ਿਕਾਰ ਕਰੀਦਾ ਹੈ।"

ਸੈਰੁਲ ਮਤਾਖਰੀਨ ਵਾਲੇ ਨੇ ਬੰਦੇ ਦੇ ਨਾਲ ਦੇ ਸਿੰਘਾਂ ਦੀ ਸ਼ਹਾਦਤ ਵੇਲੇ ਧਰਮ ਪ੍ਰਪੱਕਤਾ ਦਾ ਹਾਲ ਐਉਂ ਦਿੱਤਾ ਹੈ:—

"ਦਰ ਕੁਸ਼ਤਾ ਸ਼ੁਦਨ ਯਕੇ ਬਰ ਦੀਗਰੇ ਸਬਕਤ ਮੇ ਜੁਸਤ ਵ ਮਿੰਨਤੇ
ਜੱਲਾਦ ਮੇ ਨਮੂਦ ਕਿ ਅੱਵਲ ਓਰਾ ਬਿਕੁਸ਼ੇਦ"।

ਅਰਥਾਤ—ਮਰਨ ਲਈ ਇਕ, ਦੂਜੇ ਨਾਲੋਂ ਤੇਜ਼ੀ ਨਾਲ ਅੱਗੇ ਵਧਦਾ ਸੀ ਤੇ ਜੱਲਾਦ ਦੀ ਮਿੰਨਤ ਕਰਦਾ ਸੀ ਕਿ ਪਹਿਲਾਂ ਮੈਨੂੰ ਕਤਲ ਕਰੋ।

ਬੰਦੇ ਦੇ ਸ਼ਹੀਦ ਹੋਏ ਸਾਥੀਆਂ ਦੀਆਂ ਲੋਥਾਂ ਨਾਲ ਕੀਹ ਵਹਸ਼ੀਆਨਾ ਸਲੂਕ

[ਬਾਕੀ ਟਾਕ ਦੇਖੋ ਅਗਲੇ ਪੰਨੇ ਦੇ ਕਾਲਮ

*ਫ਼ਾਰਸੀ ਮੁਹੰਮਦ ਸ਼ਾਹੀ ਵਾਕਾ ਲਿਖਦਾ ਹੈ ਕਿ ਇਹ ਕੱਚਾ ਕਤਲ ਹੀ ਹੁਣਦਾ ਸੀ।

ਬਖਾਨਤਿ ਭਏ ॥੧੬॥ 'ਕਾਨ੍ਹ ਸਿੰਘ ਬਾਬਾ' ਵਿਚ ਕੈਦ। ਜਿਨ ਛੂਟਨ ਕਾ

ਬਾਕੀ [ਪਿਛਲੇ ਪੰਨੇ ਦੀ ਟੂਕ ਵੀ ਵੇਖੋ]

ਕੀਤਾ ਗਿਆ। ਭਾਈ ਕਰਮ ਸਿੰਘ ਜੀ ਐਉਂ ਲਿਖਦੇ ਹਨ:-

"ਸੱਤਾਂ ਕੁ ਦਿਨਾਂ ਵਿਚ ਸਾਰੇ ਸਿੰਘ ਮੁੱਕ ਗਏ, ਪਰ ਉਨ੍ਹਾਂ ਵਿਚੋਂ ਇਕ ਨੇ ਵੀ ਮੁਸਲਮਾਨੀ ਮਤ ਅੰਗੀਕਾਰ ਨਾ ਕੀਤਾ। ਜਿਸ ਦਿਨ ਆਖਰੀ ਜਥਾ ਕਤਲ ਕੀਤਾ ਗਿਆ ਉਸ ਦਿਨ ਛੱਗਣ ਦੀ ਸੰਗ੍ਰਾਂਦ (=ਛਗਣ ਵਦੀ ੧) ਸੀ, ਬੁੱਢੇ ਬੁੱਢੇ ਆਦਮੀ ਦੱਸਦੇ ਹਨ ਕਿ ਅਜੇਹੀ ਖ਼ੂੰਨੋਂ ਖ਼ੂਨੀ ਅੱਗੇ ਕਦੇ ਨਹੀਂ ਵੇਖੀ, ਪਰ ਜ਼ੁਲਮ ਦੀ ਅਜੇ ਹੱਦ ਨਹੀਂ ਹੋਈ, ਸਭ ਸਿੰਘਾਂ ਨੂੰ ਕਤਲ ਕਰਕੇ ਉਨ੍ਹਾਂ ਦੇ ਸਿਰ ਸ਼ਹਿਰ ਦੇ ਦੁਖਾਂ ਨਾਲ ਲਟਕਾਏ ਗਏ, ਉਨ੍ਹਾਂ ਦੇ ਧੜਾਂ ਦੇ ਟੋਟੇ ਟੋਟੇ ਕਰਕੇ ਕਿਤੇ ਲੱਤ ਕਿਤੇ ਬਾਂਹ ਅਤੇ ਕਿਤੇ ਸਾਰਾ ਧੜ ਹੀ ਦਰਖ਼ਤ ਨਾਲ ਲਟਕਾ ਦਿੱਤਾ। ਕਈ ਥਾਈਂ ਜ਼ਮੀਨ ਵਿਚ ਨੇਜ਼ੇ ਤੇ ਬਰਛੀਆਂ ਗੱਡਕੇ ਸਿੰਘਾਂ ਦੇ ਸਿਰ ਟੰਗੇ ਹੋਏ ਸਨ, ਸਿੰਘਾਂ ਵਿਚੋਂ ਇਕ ਦੀ ਲੋਥ ਵੀ ਸਾੜੀ ਯਾ ਢੁਕੀ ਨਹੀਂ ਗਈ, ਸਾਰੀਆਂ ਇਸੇ ਤਰ੍ਹਾਂ ਹੀ ਸ਼ਹਿਰ ਦੇ ਵਿਚ ਯਾ ਦਿਹਰੇ ਗਿਰਦੇ ਟੰਗੀਆਂ ਹੋਈਆਂ ਸਨ। ਚਾਰ ਕ ਹਜ਼ਾਰ ਸਿਰ ਅਤੇ ਹਜ਼ਾਰ ਕੁ ਲੱਤ ਬਾਂਹ ਧੜ ਦਾ ਰੁੱਖਾਂ ਨਾਲ ਲਟਕਣਾ, ਉਨ੍ਹਾਂ ਦੇ ਮਾਸ ਨੂੰ ਗਿਰਝਾਂ ਅਤੇ ਕਾਵਾਂ ਦਾ ਖਾਣਾ ਅਤੇ ਸਾਰੇ ਸ਼ਹਿਰ ਵਿਚ ਬਦਬੂ ਦਾ ਫੈਲਣਾ, ਬੜੇ ਭੈਭੀਤ ਕਰਨ ਵਾਲੇ ਨਜ਼ਾਰੇ ਸਨ। ਇਸ ਤਰ੍ਹਾਂ ਹੀ ਕਈ ਦਿਨ ਲੰਘ ਗਏ, ਅਤੇ ਅੰਤ ਨੂੰ ਜਦ ਹੱਡੀਆਂ ਹੀ ਹੱਡੀਆਂ ਰਹਿ ਗਈਆਂ, ਤਾਂ ਹੌਲੀ ਹੌਲੀ ਪਿੰਜਰ ਵੀ ਜ਼ਮੀਨ ਉਤੇ ਡਿਗ ਪਏ।" [ਪੰਥ ੧੯੬

ਬੰਦੇ ਦੀ ਮੌਤ ਬਾਬਤ ਇਕ ਇਉਂ ਵੀ ਰਵਾਯਤ ਹੈ ਕਿ ਬੰਦੇ ਨੇ ਕਸ਼ਟ ਝੱਲਕੇ ਵੀ ਜਦ ਮੁਸਲਮਾਨ ਹੋਣੋਂ ਨਾਂਹ ਕੀਤੀ ਤਾਂ ਪਾਤਸ਼ਾਹ ਨੇ ਪੁੱਛਿਆ ਕਿ ਤੂੰ ਆਪ ਹੀ ਦੱਸ ਤੈਨੂੰ ਕਿਸ ਮੌਤੇ ਮਾਰਿਆ ਜਾਏ। ਤਾਂ ਬਾਬੇ ਬੰਦੇ ਨੇ ਕਿਹਾ ਜਿਸ ਮੌਤੇ ਤੂੰ ਆਪ ਮਰਨਾ ਚਾਹੁੰਦਾ ਹੈਂ। ਇਸ ਕਹਿਣੇ ਪਰ ਬੰਦਾ ਇਕ ਹਾਥੀ ਦੇ ਪੈਰਾਂ ਨਾਲ ਬੱਧਾ ਗਿਆ। ਹਾਥੀ ਸ਼ਹਿਰ ਵਿਚ ਫੇਰਿਆ ਗਿਆ, ਬੰਦਾ ਮਗਰੇ ਮਗਰ ਘਸੀਟੀਂਦਾ ਲਗ ਪਗ ਐਉਂ ਹੋ ਗਿਆ ਜਿਵੇਂ ਮਰ ਗਿਆ ਹੈ। ਇਹ ਵੀ ਕਹਿੰਦੇ ਹਨ ਕਿ ਹਾਥੀ ਦੇ ਪੈਰਾਂ ਨਾਲ ਘਸੀਟਣ ਵੇਲੇ ਬੰਦੇ ਨੇ ਪ੍ਰਾਣ ਦਸਮ ਦੁਆਰ ਚੜ੍ਹਾ ਲਏ ਸਨ। ਜ਼ਾਲਮਾਂ ਨੇ ਇਹ ਸਮਝਕੇ ਕਿ ਮਰ ਗਿਆ ਹੈ, ਜਮਨਾ ਦੀ ਬੇਤੀ ਵਿਚ ਸੁੱਟ ਦਿੱਤਾ ਕਿ ਕੁੱਤੇ ਗਿੱਦੜ ਆਦਿ ਜਾਨਵਰ ਖਾ ਜਾਣ ਤੇ ਇਹ ਅਬਗਤ ਮਰੇ, ਨਾਂ ਢੁਕਿਆ ਨਾਂ ਦੱਬਿਆ ਜਾਵੇ। ਪਰ ਉਥੇ ਕਿਸੇ ਫ਼ਕੀਰ ਦੀ ਚੁੱਗੀ ਸੀ ਜੋ ਬਾਬੇ ਦੀ ਲੋਥ ਨੂੰ ਚੁਕ ਲੈ ਗਿਆ ਤੇ ਦਬਾ ਦਰਮਲ ਵਿਚ ਲਗਾ ਰਿਹਾ। ਸਮਾਂ ਪਾਕੇ ਦਾਬਾ ਤੁਕੜਾ ਹੋ ਗਿਆ ਤੇ ਲੁਕ ਛਪ ਭੇਸ ਵਟਾ ਕੇ ਪਹਿਲੇ ਨੱਕੇ ਵਿੱਚ ਤੇ ਫੇਰ ਜੰਮੂ ਦੇ ਇਲਾਕੇ ਵਿਚ ਜਾ ਰਿਹਾ, ਏਹ ਥਾਂ ਜੰਮੂ ਤੋਂ ਢਾਈ ਕੋਹ ਹੈ। ਇਥੇ ਆਪਦੇ ਸ਼ਰਧਾਲੂ ਪਿਆਰੇ ਆ ਮਿਲੇ ਤੇ ਆਪ ਦਾ ਮੁੜ ਵਫ਼ਾਦਾਬਾਦ ਵਿਵਾਹ ਹੋਇਆ, ਆਪਦੇ ਰਣਜੀਤ ਸਿੰਘ ਨਾਮੇ ਪੁੱਤ੍ਰ ਹੋਇਆ ਤੇ ਆਪ ਤੇਰਾਂ ਬਰਸ ਬਾਦ ਪਰਲੋਕ ਜਾ ਬਸੇ। ਬਾਬਾ ਜੀ ਦਾ ਇਸ ਪਰਲੋਕ ਗਮਨ ਦਾ ਸੰਮਤ ੧੭੯੮ ਦੱਸੀਦਾ ਹੈ। ਇਸੇ ਥਾਂ ਆਪਦਾ ਦੇਹੁਰਾ ਹੈ। ਆਪਦੇ ਮਗਰੋਂ ਗੱਦੀ ਟੁਰੀ ਜੋ ਟੁਣ ਤਕ ਜਾਰੀ ਹੈ। ਪਰ ਕਿਸੇ ਨੇ ਅਪਣੇ ਆਪਨੂੰ ਯਾਰਵੀਂ ਬਾਰਵੀਂ ਪਾਤਸ਼ਾਹੀ ਨਹੀਂ ਕਹਿ-ਲਾਇਆ। ਦੇਹੁਰੇ ਵਿਚ ਕਰਤਾਰਾ ਸਿੱਖੀ ਗੁਰਦੁਆਰਿਆਂ ਵਾਲਾ ਹੈ। ਗੱਦੀ ਨਸ਼ੀਨ ਅੰਮ੍ਰਿਤ-

[ਬਾਕੀ ਟੂਕ ਵੇਖੋ ਅਗਲੇ ਪੰਨੇ ਤੇ ਦੇਖੋ]

ਨਹੀਂ ਉਮੈਦ। ਮਾਰਨ ਹੁਕਮ ਸਭਿਨਿ ਦਿਯ ਸ਼ਾਹੁ। ਮਾਰ ਦਯੋ ਬੈਦਾ ਪਲ ਮਾਂਹੁ' ॥੧੭॥ ਸੁਨਿਕੈ ਮਾਤ ਸਭਿਨਿ ਸੋਂ ਕਹਜੋ। 'ਕਾਨ੍ਹ ਸਿੰਘ ਛੁਰ-ਵਾਯੋ ਚਹਜੋ। ਜਨਮਜੋ ਗੁਰ ਕੋ ਬੰਸ ਮਝਾਰੀ। ਪੁਨ ਸ਼ੁਭ ਗੁਨ ਜੁਤਿ ਭਟ ਭੁਜ ਭਾਰੀ॥੧੮॥ਨਤੁ ਤਿਸ ਸ਼ੋਣ[1] ਪਰੈ ਜਿਸ ਥਾਇਂ।ਬਡ ਅਪਰਾਧ ਹੋਇ ਤਹਿੰ ਜਾਇ। ਅਰੁ ਸਿੰਘਨ ਕੀ ਸਿੱਖੀ ਮਾਂਹਿ। ਪਰਹਿ ਤਫਾਉਤ[2] ਮਿਟਿ ਹੈ ਨਾਂਹਿ ॥ ੧੯ ॥ ਦਸਮ ਗੁਰੂ ਕੇ ਰਹਜੋ ਹਜ਼ੂਰ*। ਧਾਂਤੇ ਕਰਹੁ ਉਪਾਇ ਜ਼ਰੂਰ'। ਸੁਨਿ ਮਾਤਾ ਕੀ ਆਇਸੁ ਸਾਰੇ। ਸਿੱਖਨ ਜਤਨ ਅਨੇਕ ਬਿਚਾਰੇ॥੨੦॥ ਸਭਿ ਇਕਠੇ ਹੁਇ ਤਹਾਂ ਸਿਧਾਰੇ। ਗਹੇ ਹੁਤੇ ਜਹਿ ਕੈਦੀ ਸਾਰ। ਖਰੇ ਹੋਇ ਢੂਚੇ ਤਹਿ ਕਹੇ। 'ਨਾਮ ਕਾਨ੍ਹ ਸਿੰਘ ਕਿਸਕੋ ਅਹੇ ?' ॥੨੧॥ 'ਸੁਨਿ ਕਰਿ ਕਾਨ੍ਹ ਸਿੰਘ ਤਹਿ ਆਯੋ। ਥਿਰਜੋ ਪੌਰ ਢਿਗ ਸਭਿਨਿ ਜਨਾਯੋ। ਆਵਤਿ ਸਿੰਘਨ ਪਿਖਜੋ ਮੁਲਾਨਾ†। ਮੁਖ ਦਬਾਇ ਗਹਿ ਗਾਢ ਮਹਾਨਾ[3] ॥੨੨॥ ਕੈਦਾਗ੍ਰਿਹ ਮਹਿੰ ਦਿਯੋ ਧਕਾਈ। ਕਾਨ੍ਹ ਸਿੰਘ ਲੀਨਸਿ

[1]ਉਸਦਾ ਲਹੂ। [2]ਫਰਕ। [3]ਮੁਲਾਣੇ ਨੂੰ ਚੰਗੀ ਤਰ੍ਹਾਂ ਕਾਬੂ ਕਰਕੇ ਮੂੰਹ ਘੁੱਟ ਕੇ (ਕਿ ਉਹ ਰੌਲਾ ਨਾ ਪਾ ਸਕੇ, ਕਾਨ੍ਹ ਸਿੰਘ ਦੀ ਥਾਵੇਂ)''''''। *ਜਾਪਦਾ ਹੈ ਕਿ ਮਾਤਾ ਜੀ ਬੰਦੇ ਦੀ ਮੌਤ ਨਿਸ਼ਚਿਤ ਜਾਣਕੇ ਇਸ ਨੂੰ ਬਚਾਇਆ ਚਾਹੁੰਦੇ ਹਨ, ਜੋ ਮਤੇਂ ਇਹ ਬੰਦੇ ਦੇ ਮਗਰੋਂ ਪੰਥ ਨੂੰ ਸੰਭਾਲ ਸਕੇ ਕਿਉਂਕਿ ਉਹ ਚੋਟੀ ਦਾ ਜੋਧਾ ਸੀ ਤੇ ਨੀਤੱਗਜ ਸੀ ਤੇ ਗੁਰੂ ਕੇ ਹਜ਼ੂਰ ਰਹਿਣ ਕਰਕੇ ਪੰਥਕ ਹਾਲਤਾਂ ਨੂੰ ਸਮਝਦਾ ਸੀ।

†ਮਹਿਮਾ ਪ੍ਰਕਾਸ਼ ਵਿਚ 'ਮੁਲਾਨਾ' ਹੀ ਲਿਖਿਆ ਹੈ। ਪਰ ਕਹਿੰਦੇ ਹਨ ਕਿ ਸਿਖਾਂ ਨੇ ਇਕ ਸਿੱਖ ਬਾਬਾ ਜੀ ਦੇ ਬਦਲੇ ਅੰਦਰ ਪਾਇਆ ਸੀ। ਜਿਸ ਸਿਖ ਨੇ ਖੁਸ਼ੀ ਨਾਲ ਬਾਬੇ ਦੀ ਥਾਂ ਜਾਨ ਦਿੱਤੀ। ਕਿਤੇ ਕਿਤੇ ਉਪਰੋ ਲੇਖਕਾਂ ਵਲੋਂ ਬਾਬੇ ਦੀਪ ਦੇ ਨਾਲ ਬਾਬੇ ਕਾਨ੍ਹ ਸਿੰਘ ਦੇ ਸ਼ਹੀਦ ਹੋਣ ਦਾ ਜ਼ਿਕਰ ਵੀ ਹੈ। ਉਹ ਲੇਖਕਾਂ ਤੋਂ ਗ਼ਲਤੀ ਇਸ ਕਰਕੇ ਹੋਈ ਹੈ ਕਿ ਜੋ ਸਿੰਘ ਬਾਬੇ ਦੀ ਥਾਂ ਸ਼ਹੀਦ ਹੋਇਆ ਉਹ ਕਾਨ੍ਹ ਸਿੰਘ ਸਦਾ ਕੇ ਹੀ ਸ਼ਹੀਦ ਹੋਇਆ ਸੀ। ਅਸਲ ਬਾਬਾ ਜੀਉਂਦਾ ਨਿਕਲ ਆਇਆ ਸੀ ਤੇ ਲੇਖਕਾਂ ਨੂੰ ਇਸ ਭੇਤ ਦਾ ਪਤਾ ਨਹੀਂ ਲੱਗਾ। ਬਾਬਾ ਜੀ ਦੇ ਲਾਹੌਰ ਅੰਮ੍ਰਿਤਸਰ ਆਦਿ ਵਿਚ ਮਗਰੋਂ ਜੀਉਂਦੇ ਜਾਗਦੇ ਦੇ ਹਾਲਾਤ ਮਿਲਦੇ ਹਨ।

[ਪਿਛਲੇ ਪੰਨੇ ਦੇ ਬਾਕੀ ਨੋਟ]

ਧਾਰੀ ਸਿੰਘ ਹੁੰਦਾ ਹੈ। ਸਿੱਖਾਂ ਤੋਂ ਇਲਾਵਾ ਬੰਦਈ ਸਿੰਘ ਭੀ ਰਹਿਤ ਮਿਯਾਦਾ ਵਾਲੇ ਹੁੰਦੇ ਹਨ। ਪਰ ਸਾਡਾ ਸਿੱਧਾਂਤ ਇਹੀ ਹੈ ਕਿ ਬਾਬਾ ਜੀ ਦਿੱਲੀ ਸ਼ਹੀਦ ਹੋ ਗਏ ਸਨ ਕਿਉਂਕਿ ਸ਼ਹਾਦਤ ਨੂੰ ਦੇਖਣ ਵਾਲਿਆਂ ਦੀਆਂ ਉਗਾਹੀਆਂ ਲੱਭ ਪਈਆਂ ਹਨ। ਹੋਰ ਲਿਖੇ ਲੇਖਕ ਬੰਦਾ ਜੀ ਦਾ ਮਾਰਿਆ ਜਾਣਾ ਇਸੇ ਮੌਕੇ ਤੇ ਲਿਖਦੇ ਹਨ:—ਸਰੂਪ ਦਾਸ ਭੱਲਾ ਕਰਤਾ ਮਹਿਮਾ ਪ੍ਰਕਾਸ਼, ਭਾਈ ਸੰਤੋਖ ਸਿੰਘ ਜੀ ਕਰਤਾ ਗੁ: ਪ੍ਰ: ਸੂਰਜ, ਮਿਰਜ਼ਾ ਮੁਹੰਮਦ ਹਰੀਸੀ, ਕਾਮਵਰ ਖਾਂ, ਖਾਫੀ ਖਾਂ, ਬੋਰਨਟਨ 'ਹਿਸਟਰੀ ਆਫ ਦੀ ਪੰਜਾਬ' ਵਿਚ, ਗੁਲਾਮ ਹਸਨ ਖਾਂ 'ਸਿਰੁਲ ਮਤਾਖਰੀਨ' ਦਾ ਕਰਤਾ, ਆਦਿ।

ਨਿਕਸਾਈ। ਰਥ ਚਢਾਇ ਆਛਾਦਨ ਕੀਨ। ਤੂਰਨ ਤੋਰਿ ਅਗਾਰੀ ਦੀਨ ॥ ੨੩ ॥ ਦੁਇ ਸਿਖ ਚਲੇ ਸੰਗ ਮਹਿੰ ਜਾਇ। ਬੂਝੇ ਉੱਤਰ ਦੇਤਿ ਬਤਾਇ। 'ਨਰ ਬਿਸਾਲ ਕੀ ਬਿਚ ਹੈ ਦਾਰਾ'। ਇਮ ਲੇ ਗਮਨੇ ਸਭਿਨਿ ਮਝਾਰਾ ॥ ੨੪ ॥ ਗਨ ਸਿੱਖਨ ਘਰਿ ਮਹਿੰ ਲੇ ਗਏ[1]। ਕਾਨ੍ਹ ਸਿੰਘ ਤਬਿ ਬੂਝਤਿ ਭਏ। 'ਕੌਨ ਮੇਲ ਕੀ ਸੰਗਤ ਇਹਾਂ?'। ਸੁਨਿ ਸਾਥੀ ਨੇ ਉੱਤਰ ਕਹਾ ॥ ੨੫ ॥ 'ਰਾਜਾ ਰਾਮ ਮੇਲ ਕੀ ਸੰਗਤਿ। ਬੈਠਤਿ ਹੈ ਕਰਿ ਨਰਾਰੀ ਪੰਗਤਿ'। ਕਾਨ੍ਹ ਸਿੰਘ ਕਹਿ 'ਨਹਿਨ ਉਤਾਰੋ। ਅਗਲੀ ਸੰਗਤਿ ਬਿਖੈ ਸਿਧਾਰੋ ॥ ੨੬ ॥ ਛਾਦਨੋ ਸਨੰਦਨ ਆਗੇ ਚਲੇ। ਗਏ ਦੂਤੀ ਜਹਿੰ ਸੰਗਤਿ ਭਲੇ। ਤਿਨ ਕੇ ਘਰਨ ਉਤਾਰਨੋ ਜਾਇ[2]। ਇਮ ਬਾਬਾ ਸੋ ਲੀਨਿ ਬਚਾਇ ॥੨੭॥ ਦਿਵਸ ਆਗਲੇ ਸ਼ਾਹੁ ਬੁਲਾਏ। ਜੋਤਿਕ ਸਿੰਘ ਕੈਦ ਮਹਿੰ ਆਏ। ਆਨਿ ਖਰੇ ਜਬਿ ਸਿੰਘ ਅਗਾਰੀ। ਬੂਝੇ ਸਭਿ 'ਕੋ ਤੁਮਹਿ ਮਝਾਰੀ ॥੨੮॥ ਬਾਜ ਸਿੰਘ ਬਡ ਜੋਧਾ ਕੌਨੇ? ਕਰਿ ਕੈ ਜੁਦੋ ਦਿਖਾਵਹੁ ਤੌਨੇ'। ਭਯੋ ਪ੍ਰਥਕ ਸੁਨਿਕੈ ਤਤਕਾਲਾ। ਬੋਲਜੋ ਧਰਿ ਕੈ ਧੀਰ ਬਿਸਾਲਾ ॥੨੯॥ 'ਗੁਰ ਕੋ ਦਾਸ ਬਾਜ ਸਿੰਘ ਮੈਂ ਹੌਂ। ਜੋ ਤੁਮ ਕਹੋ ਦਿਖਾਵਨ ਕੈ ਹੌਂ'। ਕਹੈ ਸ਼ਾਹ 'ਤੂੰ ਬੀਰ ਬਿਸਾਲਾ ਕਰਿ ਭੀ ਸਕਹਿੰ ਕਿ ਨਹਿੰ ਇਸ ਕਾਲਾ'॥੩੦॥ ਬਾਜ ਸਿੰਘ ਕਹਿ 'ਅਬਹਿ ਨਿਹਾਰਹੁ। ਮਮ ਪਗ ਤੇ ਬੇੜੀ ਨਿਰਵਾਰਹੁ। ਬੀਰ ਪਨੇ ਕੋ ਪਿਖਹੁ ਤਮਾਸ਼ਾ। ਲਰਹਿੰ ਕਿਤਿਕ ਮੈਂ ਕਰੋਂ ਬਿਨਾਸ਼ਾ ॥੩੧॥ ਹੁਕਮ ਸ਼ਾਹੁ ਦੇ ਨਿਗੜ[3] ਨਿਕਾਰੀ। ਢਾਂਧਨੋ ਬਾਜ ਸਿੰਘ ਭੁਜ ਭਾਰੀ। ਕੜੇ ਹਾਥ ਕੇ ਸੋ ਭੁਜ ਭਾਰੇ। ਤੀਨ ਸਿਪਾਹੀ ਤਤਛਿਨ ਮਾਰੇ ॥ ੩੨ ॥ ਖਰੋ ਨਬਾਬ ਏਕ ਤਿਹ ਤਾੜਨੋ। ਹਾਥ ਉਠਾਇ ਨਹੀਂ ਕਛ ਮਾਰਨੋ। ਪਿਖੀ ਚਲਾਕੀ ਸ਼ੇਰ ਮਨਿੰਦ। ਗਹਿਵਾਯੋ ਕਰਿ ਕੈ ਨਰ ਬ੍ਰਿੰਦ ॥੩੩॥ ਸ਼ਾਹੁ ਪ੍ਰਸੰਨ ਹੋਇ ਛੁਟ-ਵਾਯੋ। ਮਾਝੇ ਦੇਸ਼ ਛੁਟਨੋ ਚਲਿ ਆਯੋ*। ਕਾਨ੍ਹ ਸਿੰਘ ਜਹ ਸਿਖ ਘਰ ਮਾਂਹੀ। ਨੌਕਰ ਸੋ ਪਠਾਨ ਕੇ ਪਾਹੀ[4] ॥੩੪॥ ਲਿਖਨੋ ਪਰਗਨਾ ਤਾਂਹਿ ਅਜਾਰੇ[5]।

---

[1]ਭਾਵ ਜਿੱਥੇ ਸਿੱਖਾਂ ਦੇ ਬਹੁਤੇ ਘਰ ਸਨ ਓਥੇ ਲੈ ਗਏ। [2]ਉਹਨਾਂ ਦੇ ਘਰਾਂ ਵਿਚ ਜਾ ਉਤਾਰਿਆ। [3]ਬੇੜੀ। [4]ਉਹ (ਸਿਖ ਕਿਸੇ) ਪਠਾਣ ਪਾਸ ਨੌਕਰ ਸੀ। [5]ਤਿਸ ਪਠਾਣ ਨੇ ਪਰਗਣਾ ਠੇਕੇ ਤੇ ਲਿਆ ਹੋਇਆ ਸੀ।

*ਜਿੱਥੋਂ ਤਕ ਫੌਜ ਟੁਣ ਤਕ ਕੰਮ ਕਰਦੀ ਹੈ ਬਾਬਾ ਕਾਨ੍ਹ ਸਿੰਘ ਜੀ ਦੇ ਸਿਵਾ ਕੋਈ ਸਿੰਘ ਈਦੇ ਦੇ ਸਾਥੀਆਂ ਵਿਚੋਂ, ਜੋ ਦਿੱਲੀ ਆਂਦੇ ਗਏ ਸਨ, ਨਹੀਂ ਬਚਿਆ।

ਤਿਸ ਆਗੈ ਸਿਖ ਕਾਰ ਸੁਧਾਰੈ। ਦੇਤਿ ਚਾਕਰੀ ਹਾਥ ਉਠਾਈ[1]। ਯਾਂਤੇ ਇਕ*ਸਿਖ ਰਹਤਿ ਸਦਾਹੀ[2]॥੩੫॥ ਸਨਤਿ ਬਿਤੈਤ ਕਾਨ੍ਹ ਸਿੰਘ ਕਹੈ। 'ਲੈ ਦੇਵੋਂ ਧਨ ਜੇਤੋ ਚਹਜੋ'। ਸਿਖ ਨੈ ਭਨਜੋਂ 'ਕਹੌਂ ਕਮਾ ਅਰਜ਼ੀ। ਮੈਂ ਗਰਜ਼ੀ*, ਕਰੀਅਹਿ ਨਿਜ ਮਰਜ਼ੀ' ॥ ੩੬ ॥ ਕਾਨ੍ਹ ਸਿੰਘ ਰੁਖਸਦ ਹੁਇ ਗਯੋ। ਤਿਸੀ ਪਰਗਨੈ ਪ੍ਰਾਪਤਿ ਭਯੋ। ਖਾਨ ਪੌਰ ਢਿਗ ਉਤਰੇ ਜਾਇ। ਤਾਕਹਿ ਅਪਨੀ ਘਾਤ[3] ਲਗਾਇ ॥ ੩੭ ॥ ਘਰ ਬਿਚ ਤੇ ਨਿਕਸੀ ਇਕ ਦਾਸੀ। ਬੂਝਨ ਕਰੀ ਲੋਕ ਜੇ ਪਾਸੀ[4]। 'ਖਾਨ ਕੌਨ ਕਾਰਜ ਮਹਿ ਪਰੇ ?'। ਦਾਸੀ ਭਾਖਤਿ 'ਦਾਤਨ ਕਰੇ ॥੩੮॥ ਅਪਰ ਨੀਰ ਕੀਨਸਿ ਅਨਵਾਵਨ। ਚਾਹਤਿ ਹੈ ਪੁਨ ਤਿਸ ਤੇ ਨ੍ਹਾਵਨ'। ਕਾਨ੍ਹ ਸਿੰਘ ਲਖਿ ਘਾਤੀ ਭਲੇ[5]। ਦਾਸੀ ਸਾਥ ਅੰਤਰੇ ਚਲੇ ॥ ੩੯ ॥ ਪਹੁੰਚੇ ਨਿਕਟ ਇਕਾਕੀ ਹੇਰਾ। ਬਲ ਤੇ ਪਕਰਿ ਤਰੇ ਸੋ ਗੇਰਾ। ਤੁਰਤ ਖਾਨ ਕੀ ਛਾਤੀ ਚਢੇ। ਝੀਖਨ ਕਰਿ ਕਟਾਰ ਕੋ ਕਢੇ ॥ ੪੦ ॥ ਅਨੀ ਉਦਰ ਕੇ ਸਾਥ ਲਗਾਈ। ਧਾਇ ਲੋਕ ਆਏ ਸਮੁਦਾਈ। ਨਗਨ ਕ੍ਰਿਪਾਨ ਮਾਰਨੋ ਚਹੈਂ। ਕਾਨ੍ਹ ਸਿੰਘ ਤਬਿ ਸਭਿ ਕੋ ਕਹੈ ॥੪੧॥ 'ਮੁਝ ਪਰ ਵਾਰ ਕਰਹੁ ਤੁਮ ਜਬੈ। ਖਾਨ ਪ੍ਰਾਨ ਹਾਨੌਂ ਮੈਂ ਤਬੈ'। ਸੁਨਿ ਪਠਾਨ ਨੇ ਸਕਲ ਹਟਾਏ। ਬੂਝੇ 'ਕੌਨ ਕਾਜ ਤੁਮ ਆਏ?' ॥੪੨॥ ਬਾਬੇ ਕਹੈ 'ਸਿੱਖ ਜੋ ਅਮਕੋ। ਚਾਕਰ ਕਾਜ ਕਰੈ ਨਿਤ ਤੁਮਕੋ। ਦਈ ਚਾਕਰੀ ਹਾਥ ਉਠਾਈ। ਗੁਜ਼ਰ ਤੈਗ ਤਿਸਕੀ ਹੁਇ ਆਈ ॥੪੩॥ ਤਿਸਕੋ ਦਰਬ ਦੀਜੀਐ ਸਾਰਾ। ਕਰਿ ਕਾਰਜ ਲਿਹੁ ਪ੍ਰਾਨ ਉਬਾਰਾ'। ਸੁਨਿ ਪਠਾਨ ਧਨ ਤੁਰਤ ਮੰਗਾਯੋ। ਕਾਨ੍ਹ ਸਿੰਘ ਪੁਨ ਬਾਕ ਅਲਾਯੋ ॥ ੪੪॥ 'ਦਗਾ ਨ ਕਰਿ, ਦਿਹੁ ਬੀਚ ਕੁਰਾਨ[6]'। ਇਕ ਰਥ ਦੀਜਹਿ ਹਯਨ ਮਹਾਨ। ਬਿਤ, ਸੁਤ, ਮੁਝਕੋ[7] ਬੀਚ ਬਿਠਾਇ। ਅਪਰ ਰਾਜ ਮਹਿ ਦਿਹੁ ਪਹੁੰਚਾਇ' ॥ ੪੫॥ ਸੁਨਤਿ ਖਾਨ ਡਰ ਕੋ ਬਹੁ ਮਾਨਾ। ਕਰਨੈ ਤਥਾ ਸ਼ੁਭ ਜਥਾ ਬਖਾਨਾ। ਪਹੁੰਚੇ ਜਬੈ ਰਾਜ ਬੇਗਾਨੇ। ਬਿਤ ਲੈ, ਸੁਤ ਰਥ ਦੀਯਸਿ

[1]ਭਾਵ ਤਨਖਾਹ ਦੇਣ ਵੇਲੇ (ਪਠਾਣ) ਹੱਥ ਸੰਕੋਚ ਲੈਂਦਾ ਸੀ। [2]ਜਿਸ ਕਰਕੇ (ਇਹ) ਇਕ ਸਦਾ ਹੀ (ਦੁਖੀ) ਰਹਿੰਦਾ ਸੀ। [3]ਲੋੜਵੰਦ ਹਾਂ। [4]ਘਾਉ। [5]ਪਾਸ ਦੇ ਲੋਕਾਂ ਨੇ ਪੁੱਛਿਆ (ਦਾਸੀ ਤੋਂ)। [6]ਚੰਗਾ ਦਾਉ ਜਾਣਕੇ। [7]ਦਗਾ ਨ ਕਰੀਂ ਜ਼ਮਾਨਤ ਦੇਹ ਕੁਰਾਨ ਦੀ (ਭਾਵ ਸਹੁੰ ਖਾਹ)। [8]ਧਨ, (ਆਪਣੇ) ਪੁੱਤ੍ਰ ਤੇ ਮੈਨੂੰ।

*ਇਥੇ ਪਾਠ 'ਇਕ' ਦੀ ਥਾਵੇਂ 'ਦਿੱਕ' ਚਾਹੀਦਾ ਹੈ, ਮਹਿਮਾਂ ਪ੍ਰਕਾਸ਼ ਵਿਚ ਜਿੱਥੋਂ ਦੀ ਇਹ ਸਾਖੀ ਹੈ, ਪਾਠ ਐਉਂ ਹੈ--:"ਇਸ ਵਾਸਤੇ ਸਿੱਖ ਬਹੁਤ ਦਿੱਕ ਰਹਿਤ' ਥਾ"।

ਜਾਨੈ[1]॥੪੬॥ਸਿਖ ਕੋ ਦਯੋ ਦਰਬਤਬਿ ਸਾਰ।ਆਪ ਸੁਧਾਸਰ ਓਰ ਪਧਾਰ।
ਇਮ ਤੀਨਹੁੰ[2] ਜੀਵਤ ਹੀ ਛੁਟੇ।ਪਕਰੇ ਅਪਰ ਸਭਿਨ ਸਿਰ ਕਟੇ[3]॥੪੭॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਔਨੇ 'ਬਾਜ ਸਿੰਘ' ਪ੍ਰੰਗ ਬਰਨਨੰ ਨਾਮ ਸਪਤ ਬਿੰਸਤੀ ਅੰਸੂ ॥ -੨॥ ੨੮. [ਅਜੀਤ ਸਿੰਘ ਪਾਲਕ ਪੁੱਤ੍ਰ]।
ਦੋਹਰਾ।ਅਬਿ ਅਜੀਤਸਿੰਘ ਕੀ ਕਥਾ ਸੁਨਿ ਹੈਂ ਤਾ ਸਵਧਾਨ।ਪਾਲਕ ਮਾਤਾ ਸੁੰਦਰੀ ਭਾ ਬਾਲਕ ਤੇ ਜ੍ਞਾਨ॥੧॥ਚੌਪਈ॥ਬਸਤ੍ਰ ਬਿਭੂਖਨ ਸੁੰਦਰ ਨਾਨਾ। ਚਪਲ ਤੁਰੰਗਮ ਮੋਲ ਮਹਾਨਾ। ਮਾਤ ਦੁਲਾਰਤਿ ਬਿਬਿਧ ਪ੍ਰਕਾਰਾ। ਪਹਿਰਾਵਤਿ ਬਹੁ ਰਾਖਿ ਸੁਖਾਰਾ ॥ ੨ ॥ ਸ਼੍ਰੀ ਅੰਮ੍ਰਿਤਸਰ ਆਦਿ ਸਥਾਨਾ। ਜਹਿੰ ਜਹਿੰ ਰਹੈਂ ਮਸੰਦ ਮਹਾਨਾ। ਸਭਿ ਸੰਗਤ ਤੇ ਲੈ ਗੁਰ ਕਾਰ। ਧਨ ਆਦਿਕ ਸਭਿ ਵਸਤੁ ਸੰਭਾਰਿ ॥੩॥ ਕੁਛਕ ਮਾਤ ਕੇ ਪਾਸ ਪਠਾਵੈ। ਇਮ ਚਹੁੰ ਦਿਸ਼ਿ ਤੇ ਧਨ ਗਨ ਆਵੈ।ਦਰਬ ਕੋਸ਼ ਮਹਿੰ ਜੁਰਹਿ ਬਿਸਾਲੇ। ਖਰਚ ਅਜੀਤ ਸਿੰਘ ਕੋ ਚਾਲੇ ॥੪॥ ਸਾਠਕ ਰਾਖੇ ਢਿਗ ਅਸਵਾਰਾ। ਲਏ ਤੁਰੰ-ਗਮ ਮੋਲ ਉਦਾਰਾ। ਸ਼ਸਤ੍ਰ ਬਸਤ੍ਰ ਦੇ ਬਰਨ ਬਰਨ ਕੇ। ਚਾਕਰ ਸੰਗਤਿ ਬੈਸ ਤਰੁਨਕੇ[4]॥੫॥ਚਢਹਿ ਤੁਰੰਗਅਖੇਰ ਸਿਧਾਰੇ।ਤੋਮਰ ਤੁਪਕ ਪ੍ਰਹਾਰਨ ਹਾਰੇ। ਮਾਤਾ ਕੀ ਪ੍ਰਸੰਨਤਾ ਸੰਗ।ਬਿਲਸਹਿ ਅਨਿਕ ਬਿਲਾਸਨ ਰੰਗ॥੬॥ ਬੈਠੈ ਵਹਿਰ ਦਿਵਾਨ ਲਗਾਵੈ।ਦਰਸ਼ਨ ਹੇਤੁ ਕਿਤਿਕ ਸਿਖ ਆਵੈਂ। ਹੁਤੇ ਕਲਾਲ ਸਦਨ ਪੁਰਿ ਮਾਂਹੀ[5]। ਸ਼੍ਰੀ ਗੁਰ ਸਿੱਖ ਕਰੇ ਸੋ ਨਾਂਹੀ ॥ ੭ ॥ ਸੋ ਅਜੀਤ ਸਿੰਘ ਕੇ ਸਿਖ ਹੈ ਕੈ। ਦੇਤਿ ਉਪਾਇਨ ਬੰਦਨ ਕੈ ਕੈ। ਭੁਸ[6] ਕੋ ਬੇਚਿ ਕਮਾਵੈਂ ਕਾਰ। ਜਿਨ ਕੇ ਸਿਦਕ ਨਹੀਂ ਇਤਬਾਰ ॥ ੮ ॥ ਇਨ ਤੇ ਆਦਿ ਅਪਰ ਭੀ ਕੇਤੇ। ਗੁਰ ਕਰਿ ਅਪਨੋ ਦਰਬ ਸੁ ਦੇਤੇ। ਚਾਰ ਘਰੀ ਜਬਿ ਦਿਨ ਰਹਿ ਜਾਇ। ਸ਼ਸਤ੍ਰ ਬਸਤ੍ਰ ਕੋ ਭਲੇ ਸਜਾਇ ॥੯॥ ਪੁਰਿ ਕੀ

---

[1]ਧਨ ਲੈਕੇ (ਪਠਾਣ ਦੇ) ਪੁਤ੍ਰ ਨੂੰ ਰੱਬ (ਵਾਪਸ) ਜਾਣ ਲਈ ਦੇ ਦਿਤਾ। [2]ਕਾਨ੍ਹ ਸਿੰਘ, ਬਿਨੋਦ ਸਿੰਘ, ਤੇ ਬਾਜ ਸਿੰਘ। ਪਰੰਤੂ ਠੀਕ ਇਉਂ ਹੈ ਕਿ ਬਾਬਾ ਬਿਨੋਦ ਸਿੰਘ ਤਾਂ ਗੁਰਦਾਸ ਪੁਰ ਦੇ ਘੇਰੇ ਵਿੱਚੋਂ ਨਿਕਲ ਗਿਆ ਸੀ, ਕਾਹਨ ਸਿੰਘ ਦਿੱਲੀ ਦੇ ਸਿੰਘਾਂ ਨੇ ਕੱਢਿਆ ਸੀ। ਪਰ ਬਾਜ ਸਿੰਘ ਨਹੀਂ ਸੀ ਛੁੱਟਾ ਜੈਸੇ ਮਹਿੰਮਾਂ ਪ੍ਰਕਾਸ਼ ਵਿਚ ਬਾਜ ਸਿੰਘ ਬਾਬਤ ਲਿਖਿਆ ਹੈ:—'ਤਬ ਬਹੁਤ ਲੋਕਾਂ ਨੇ ਦੌੜਕੇ ਪਕੜ ਲੀਆ ਔਰ ਸਭ ਕੋ ਕਤਲ ਕੀਆ'। ਸ਼ੈਰੁਲਮਤਾਖਰੀਨ ਵਾਲਾ ਬਾਜ਼ ਸਿੰਘ ਦਾ ਲਾਹੌਰ ਦੇ ਬਜ਼ਾਰ ਵਿਚ ਮਾਰਿਆ ਜਾਣਾ ਲਿਖਦਾ ਹੈ, ਪਰ ਬਾਜ਼ ਸਿੰਘ ਦਾ ਦਿੱਲੀ ਸ਼ਹੀਦ ਹੋਣਾ ਮਹਿੰਮਾ ਪ੍ਰਕਾਸ਼ ਮੁਜਬ ਵਧੇਰੇ ਸਹੀ ਹੈ। [3]ਭਾਵ ਸਿਰ ਕੱਟੇ ਗਏ। [4]ਜੁਆਨ ਆਯੂ ਵਾਲੇ ਨੌਕਰਾਂ ਦੀ ਸੰਗਤ ਹੈ। [5](ਪੁਰਿ=) ਦਿੱਲੀ ਵਿਚ ਕਲਾਲਾਂ ਦੇ ਘਰ ਸੀ। [6]ਤੂੜੀ।

ਸੈਲ ਹੇਤੁ ਬਿਚਰੰਤਾ । ਸਾਠ ਸਯੂਰਨ ਸੰਗ ਰਖੰਤਾ । ਅੱਗੂ ਨਕੀਬ ਬੋਲਤੇ ਊਚੇ । ਜਿਤਿਕ ਚਹੈਂ ਪਿਖਿ ਤਿਤਿਕ ਪਹੂੰਚੇ[1] ॥੧੦ ॥ ਦੇਗ਼ ਬਿਸਾਲ ਹੋਤਿ ਨਿਤ ਰਹੈ । ਅਪਨ ਬਿਰਾਨਾ ਅਚਹਿ ਜੁ ਚਹੈ । ਸੰਗਤਿ ਘਨੀ ਦਰਸ ਕੋ ਆਵੈ । ਦਰਸ਼ਨ ਮਾਤ ਸੁੰਦਰੀ ਪਾਵੈ ॥੧੧॥ ਢਿਗ ਬੈਠਹਿ ਇਹ ਭੀ ਪੁਜ-ਵਾਵੈ । ਕਿਤਿਕ ਭੇਟ ਸਿਖ ਆਨਿ ਚਢਾਵੈਂ। ਸਿਰੋਪਾਉ ਸੰਗਤਿ ਕੋ ਦੇਤਿ। ਰੀਤਿ ਗੁਰਨਿ ਕੀ ਕਰਤਿ ਸੁਚੇਤ॥੧੨॥ ਦੇਸ਼ ਬਿਦੇਸ਼ਨ ਬਿਦਤਨੋ ਘਨੋ। 'ਗੁਰ ਕੋ ਪੁੱਤ੍ਰ ਗੁਰੂ ਇਹ ਬਨੋ'। ਕੋ ਕੋ ਸਯਾਨੇ ਸਿੱਖ ਨ ਮਾਨੈਂ । ਮਾਤਾ ਕੋ ਪਾਲਕ ਪਹਿਚਾਨੈਂ ॥ ੧੩॥–ਗੁਰਤਾ ਕੋ ਪੰਥਤਿ ਨਹਿ ਲੱਛਨ–। ਸਮ-ਝੈਤਿ ਗੁਰ ਕੋ ਸਿੱਖ ਬਿਚੱਛਨ।ਕਿਤਿਕ ਸਮੋਂ ਇਸ ਰੀਤਿ ਬਿਤਾਯੋ। ਜ੍ਞਾਨ ਸੁ ਮਾਨਨੀਯ ਗਰਬਾਯੋ ॥ ੧੪ ॥ ਕੁਛ ਮਾਤਾ ਕੋ ਕਹਨੋ ਨ ਮਾਨੈਂ । ਜਨੋਂ ਮੰਨ ਆਇ ਤਥਾ ਕ੍ਰਿਤ ਠਾਨੈ । ਬਰਜਹਿ ਬਾਰਿ ਬਾਰਿ ਕ੍ਰਿਤ ਖੋਟੀ[2]। ਚਲੈ ਕੁਮਗ ਗਰਬਤਿ ਮਤਿ ਮੋਟੀ ॥ ੧੫ ॥ ਸਾਹਿਬ ਦੇਵੀ ਭੇਜੀ ਜਬੈ[3]। ਖਸ਼ਟ ਸ਼ਸਤ੍ਰ ਸੌਂਪੇ ਗੁਰ ਤਬੈ । ਤਿਨ ਕੀ ਪੂਜਾ ਮਾਤ[4] ਕਰਾਵੈ । ਪਤਿ ਸਮ ਜਾਨੈ ਸੀਸ ਨਿਵਾਵੈ ॥ ੧੬ ॥ ਜੁਗ ਤਰਵਾਰ ਜੁਗਮ ਹੀ ਜਮਧਰ । ਪੇਸ਼ ਕਬਜ਼ ਖਸ਼ਟਮ ਖਰ ਖੰਜਰ । ਅਜਬ ਮੀਰ ਮਾਹੀ ਕੋ ਦਸਤੇ[5] । ਛੁਭਤਿ ਮਯਾਨ ਸ਼ੁਭ ਲੋਹ ਲਸਤੇ ॥੧੭॥ ਚੰਦਨ ਧੂਪ ਪੁਸ਼ਪ ਅਰਪੰਤੇ । ਸਾਦਰ ਛਾਦਤਿ ਥਸਨ ਰਖੰਤੇ । ਤਿਨਹੁੰ ਅਜੀਤ ਸਿੰਘ ਜਬਿ ਹੇਰੇ।–ਧਰੋਂ ਅੰਗ ਮਹਿ–ਚਹਤਿ ਘਨੇਰੇ ॥ ੧੮ ॥ ਥਿਕਤਿ ਮਨ ਮਾਤਾ ਤੇ ਰਹੈ। ਤਊ ਲੇਨ ਹਿਤ ਹੀ ਨਿਤ ਚਹੈ । ਇਕ ਦਿਨ ਕਹਨੋ 'ਅੰਗ ਮੈਂ ਧਾਰੋਂ । ਪੁਰਿ ਬਿਚਰਹੁ ਧਰਿ ਇਹਾਂ ਸੰਭਾਰੋਂ[6] ॥ ੧੯ ॥ ਮਨਤਾ ਮੇਰੀ ਹੋਇ ਸਵਾਈ । ਮਾਨਹਿ ਸਿਖ ਸੰਗਤਿ ਸਮੁਦਾਈ । ਗੁਰ ਕੇ ਥਸਤ੍ਰ ਧਰੇ ਤਨ ਹੇਰੇ । ਜਾਨਹਿ ਸਕਲ ਪ੍ਰਤਾਪ ਬਡੇਰੇ' ॥੨੦ ॥ ਕ੍ਰੱਧਤਿ ਮਾਤ ਸੁੰਦਰੀ ਬਰਜਨੋ । ਬਾਰ ਬਾਰ ਝਿਰਕਨੋ ਅਰੁ ਤਰਜਨੋ । 'ਇਹੁ ਆਯੁਧ ਸਭਿ ਪੂਜਨ ਜੋਗ। ਗੁਰ ਕੇ ਸਮ ਜਾਨਹਿ ਸਿਖ ਲੋਗ ॥ ੨੧ ॥ ਮਮ ਪਤਿ ਕੇ ਜੋ ਅਹੈਂ ਪਿਤਾਮਾ । ਜਿਨ ਕੋ

[1]ਭਾਵ, ਚਾਹੁੰਦੇ ਹਨ ਕਿ ਜਿਥੋਂ ਤਕ ਸਾਡੀ ਨਜ਼ਰ ਜਾਂਦੀ ਹੈ ਆਵਾਜ਼ ਭੀ ਉਥੋਂ ਤਕ ਪਹੁੰਚੇ। [2](ਮਾਤਾ ਉਸ ਨੂੰ) ਖੋਟੀ ਕਾਰ ਤੋਂ ਬਾਰ ਬਾਰ ਵਰਜਦੀ ਹੈ। [3]ਭਾਵ ਗੁਰੂ ਜੀ ਨੇ ਜਦੋਂ ਦਿੱਲੀ ਸ੍ਰੀ ਸਾਹਿਬ ਦੋਵਾਂ ਜੀ ਨੂੰ ਘੱਲਿਆ ਸੀ। [4]ਭਾਵ ਮਾਤਾ ਸੁੰਦਰੀ। [5]ਵੱਡੀ ਮੱਛੀ (ਦੀ ਹੱਡੀ) ਦੇ ਦਸਤੇ। [6]ਇਥੇ ਸੰਭਾਲਕੇ (ਫਿਰ) ਰੱਖ ਦਿਆਂਗਾ।

ਸੁਜਸੁ ਜਗਤ ਅਭਿਰਾਮਾ। ਤਿਨ ਕੋ ਅੰਕ ਸ਼ਸਤ੍ਰ ਇਹੁ ਲਾਗੋ। ਯਾਂਤੇ ਪੂਜਨੀਯ ਅਨੁਰਾਗੋ ॥ ੨੨ ॥ ਜਿਨ ਕੋ ਪੂਜਤਿ ਸਤਿਗੁਰ ਰਹੋ। ਕਿਮ ਸੋ ਮਾਨਨੀਯ ਨਹਿ ਲਹੋ[1] ? ਤੂੰ ਮਤਿਮੰਦ ਸ਼ਕਤਿ ਅਸ ਕਹਾਂ। ਤਨ ਸਜਾਇਬੋ ਗਰਬਤਿ ਮਹਾਂ ॥ ੨੩ ॥ ਅਬਿ ਜੋ ਨਾਮ ਲੀਨਿ ਸੋ ਲੀਨਿ। ਕਹੋ ਨ ਪੁਨ, ਪੈਹੈਂ ਦੁਖ ਪੀਨ। ਅਪਨੋ ਆਪ ਜਾਨਿ ਕਰਿ ਮੰਦਾ। ਕਸੈਂ ਨ ਹਟਤਿ ਤੈਂ ਮੂੜ ਬਿਲੰਦਾ[2] ॥ ੨੪ ॥ ਇੱਤਯਾਦਿਕ ਕਹਿਕੈ ਕਟੁ ਬੈਨ। ਪਤਿ ਕੋ ਸਿਮਰਿ ਭਰੇ ਜੁਗ ਨੈਨ। ਸੁਨਿ ਅਜੀਤ ਸਿੰਘ ਗਰਬ ਧਰੰਤਾ। ਕਟੁ ਬਾਕਨਿ ਕੋ ਨਹੀਂ ਸਹੰਤਾ ॥੨੫॥ ਜਮਧਰ ਹਾਥ ਗਹੇ ਢਿਗ ਹੋਇ। ਮਾਤਾ ਕੀ ਛਾਤੀ ਕੋ ਜੋਇ। ਮਾਰਨ ਚਹਤਿ ਧਾਰਿ ਦੁਰਮਤੀ। ਲਖੈ ਨ ਪੁਰਖੈ ਕੀਨਿ ਜੁ ਗਤੀ ॥ ੨੬ ॥ ਹੁਤੋ ਅਲਪ ਸਾਮੀਪੀ ਲੋਗ। ਅਵਲੋਕਤਿ ਬਹੁ ਬਨਤਿ ਅਜੋਗ। ਧਾਇ ਅਜੀਤ ਸਿੰਘ ਕੋ ਗਹਨੋ। 'ਇਹ ਕ੍ਰਿਤ ਭੁਵ ਬਨਿ ਆਇ ਨ' ਕਹਨੋ ॥ ੨੭ ॥ 'ਪ੍ਰਤਿਪਾਲਨੋ ਜਿਨ ਕੀਨਿ ਬਡੇਰਾ। ਤਿਹ ਮਾਰਨੋ ਚਹਿ ਪਾਪ ਘਨੇਰਾ। ਪੁਨ ਸਤਿਗੁਰ ਘਰਨੀ, ਬ੍ਰਿਧ ਮਾਈ। ਬੰਦਨੀਯ ਜਗ ਕੀ ਸੁਖਦਾਈ ॥ ੨੮ ॥ ਲਖਹਿ ਕਿ ਨਹੀਂ ਤੁਰਕ ਕੋ ਰਾਜ। ਕਰਹਿ ਆਜ ਹੀ ਤੋਹਿ ਕੁਕਾਜ'। ਕੁਪਨੋ ਅਜੀਤ ਸਿੰਘ ਤੁਬਿ ਕਹੈ। 'ਮੁਝ ਕੋ ਥਰਜਤਿ ਤਰਜਤਿ ਰਹੈ ॥ ੨੯ ॥ ਮੈਂ ਇਕ ਬਾ ਰ ਦੇਉਂ ਇਸ ਮਾਰੀ। ਪਲਟਾ ਦੇਉਂ ਦੇਤਿ ਬਹੁ ਗਾਰੀ। ਪੁਰਿ ਮਹਿ ਰਹੌਂ ਕਿ ਜਾਉਂ ਪਲਾਇ। ਕੈ ਧਨ ਦੇਉਂ ਲੇਉਂ ਬਖਸ਼ਾਇ ॥੩੦॥ ਸ਼ਸਤ੍ਰ ਧਾਰਨੋ ਤਨ ਮਹਿ ਚਾਹਾ। ਕਸੈਂ ਇਨ ਕ੍ਰੋਧ ਕੀਨਿ ਮਨ ਮਾਂਹਾ ? ਮੁਝ ਕੋ ਦੇਖਿ ਸਕਹਿ ਨਹਿ ਕੈਸੇ। ਪ੍ਰਭੁਤਾ ਸਹਿ ਨ ਸਕਹਿ ਮਨ ਤੈਸੇ[3]' ॥ ੩੧ ॥ ਸੁਨਿ ਮਾਤਾ ਸੁੰਦਰੀ ਰਿਸ ਧਾਰੀ। ਘੋਰ ਸ੍ਰਾਪ ਜੁਤ ਗਿਰਾ ਉਚਾਰੀ। 'ਨਹਿ ਜ੍ਞਾਨੀ ਕੋ ਭੋਗਨ ਕਰੈਂ। ਦੁਖ ਤੇ ਧਰਮ ਹਾਰਿ ਕਰਿ ਮਰੈਂ ॥੩੨॥ ਹੋਹਿ ਦੁਰਦਸ਼ਾ ਪੁਰਿ ਮਹਿ ਤੇਰੀ। ਮਰਹਿ ਕੁਮੌਤ, ਨਾਰਿ ਨਰ ਹੋਰੀ[4]'। ਇੱਤਯਾਦਿਕ ਕਹਿ ਮਾਤਾ ਰੋਈ। ਪਤਿ ਕੀ ਗਿਰਾ ਸਿਮਰਿ ਦੁਖ ਪੋਈ[5] ॥੩੩॥[6]—ਇਸਹਿ ਨ ਪਾਲਹੁ ਮੈਂ ਕਹਿ ਦੈ ਹੌਂ—। ਮੈਂ ਨਹਿ ਮਾਨੀ, ਚਿਤ ਪਛੁਤੈ ਹੌਂ[7]'। ਅਪਨੇ ਭਾਗ ਖੋਟ ਬਡ ਜਾਨੇ। ਨੀਚ ਗ੍ਰੀਵ ਕਰਿ ਤੁਸ਼ਨਿ ਠਾਨੇ ॥ ੩੪ ॥ ਸ਼ਸਤ੍ਰ ਉਠਾਇ ਸੁ ਅੰਤਰ ਰਾਖੇ। ਨਹਿ ਚੀਏ*

[1]ਕਿਵੇਂ ਤੂੰ ਉਨ੍ਹਾਂ (ਸ਼ਸਤ੍ਰਾਂ ਨੂੰ ਮੰਨਣ ਯੋਗ ਨਹੀਂ ਜਾਣਦਾ। [2]ਭਾਵ ਪਹਿਲਾਂ ਜਿਵੇਂ ਪਹਿਲਾਂ ਸੀ। [3]ਦੁਖ ਵਿੱਚ ਪਰੋਤੀ ਗਈ। [4](ਹੁਣ, ਚਿਤ ਪਛੁਤਾਉਂਦਾ ਹੈ। *ਪਾ:—ਦੇਖਨ।

ਪੂਜਨ ਅਭਿਲਾਖੈ। ਨਹਿੰ ਅਜੀਤ ਸਿੰਘ ਬੋਲਨ ਕੀਨਿ। ਬੈਠਨੋ ਵਹਿਰ ਕ੍ਰੋਧ ਮਨ ਲੀਨ ॥ ੩੫ ॥ ਤਿਸ ਦਿਨ ਮਾਤ ਨ ਕਿਯਸ ਅਹਾਰਾ। ਪਤਿ ਬਚ ਸਿਮਰਿ ਸਿਮਰਿ ਦੁਖ ਭਾਰਾ। ਸਿਖ ਸੈਗਤਿ ਮਹਿੰ ਸੁਨਨੋ ਬ੍ਰਿਤੰਤ। ਇਕਠੇ ਹੁਇ ਆਏ ਬੁਧਿਵੰਤ ॥ ੩੬ ॥ ਬੰਦਨ ਕਰਿ ਕਰਿ ਢਿਗ ਹੁਇ ਬੈਠੇ। ਬਾਰੰਬਾਰ ਪ੍ਰਬੋਧਨ ਕਰੈ। 'ਸੁਨਿ ਮਾਤਾ ਜੀ! ਲੀਨੋ ਸ੍ਰਾਪ'। ਲਹਨੋ ਅਜੀਤ ਸਿੰਘ ਦੁਖ ਆਪ ॥੩੭॥ ਤੁਮ ਨੇ ਪਾਲਨੋ ਏਤਿਕ ਹੋਵਾ। ਗੁਰ ਕੇ ਸੁਤ ਸਮ ਸੈਗਤਿ ਜੋਵਾ। ਮਾਨਨੀਯ ਸਭਿਹਿਨਿ ਮਹਿੰ ਭਯੋ। ਲਖਨੋ ਨ ਕਛੂ ਕ੍ਰਿਤਘਨੀ ਥਯੋ ॥ ੩੮ ॥ ਉਰ ਕੋ ਪ੍ਰੇਮ ਕਰੋ ਅਬਿ ਥੋਰਾ। ਬਿਨ ਸਹਿ ਪਰਨੋ ਜਥਾ ਛਿਤ ਓਰਾ[1]। ਅਵਿਲੋਕਹੁ ਹਮ ਜੋਰਤਿ ਹਾਥ। ਭੋਜਨ ਅਚਹੁ ਸ਼ਾਂਤਿ ਚਿਤ ਸਾਥ'॥੩੯॥ ਇੱਤਮਾਦਿਕ ਕਹਿ ਬਹੁ ਸਿਖ ਸਾਰੇ। ਨੀਠ ਨੀਠ ਕਰਿ ਅਚਨੋ ਅਹਾਰੇ। ਬਹੁ ਪਛੁਤਾਵਤਿ ਰਾਤਿ ਬਿਤਾਈ। ਪ੍ਰੀਤਿ ਪੁੱਤ੍ਰ ਸਮ ਕਰਤਿ ਘਟਾਈ[2] ॥੪੦॥ ਇਮ ਹੀ ਕੇਤਿਕ ਦਿਵਸ ਬਿਤਾਏ। ਤਿਮ ਹੀ ਲੇਤਿ ਦੇਤਿ ਸੁਖ ਪਾਏ। ਚਢਹਿ ਅਜੀਤ ਸਿੰਘ ਹਿਤ ਸੈਲ। ਬਿਚਰਤਿ ਹੋਰਤਿ ਇਤ ਉਤ ਗੈਲ ॥੪੧॥ ਰਿਸ ਮਾਤਾ ਕੀ ਲਖਿ ਸਭਿ ਕਹੈਂ। 'ਖੈਦਨ ਕਰਤਿ ਰਹਹੁ ਚਿਤ ਚਹੈਂ[3]'। ਇਮ ਲੋਕਨ ਕੇ ਕਹੇ ਕਹਾਏ। ਮਸਤਕ ਟੇਕਤਿ ਹੈ ਢਿਗ ਜਾਏ ॥੪੨॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉੱਤਰ ਅਯਨੇ 'ਅਜੀਤ ਸਿੰਘ' ਪ੍ਰਸੰਗ ਬਰਨਨੰ ਨਾਮ ਅਸ਼ਟਬਿੰਸਤੀ ਅੰਸੂ ॥੨੮॥

੨੯. [ਪਾਲਕ ਅਜੀਤ ਸਿੰਘ ਦੇ ਕੇਸਾਂ ਦੀ ਬੇਅਦਬੀ]।

ਦੋਹਰਾ॥ ਕੇਤਿਕ ਦਿਨ ਬੀਤੇ ਜਬਹਿ ਭਰਿ ਜ੍ਵਾਨੀ ਗਰਬਾਇ। ਚਢਹਿ ਤੁਰੰਗਮ ਸੈਲ ਹਿਤ ਸ਼ਸਤ੍ਰ ਸੁ ਬਸਤ੍ਰ ਸਜਾਇ ॥ ੧ ॥ ਚੌਪਈ ॥ ਚਤਰਘਟੀ ਦਿਨ ਰਹੈ ਸਿਧਾਵੈ। ਬੀਚ ਬਜ਼ਾਰਨ ਕੋ ਫਿਰਿ ਆਵੈ। ਸਾਠ ਸਉਰਨ ਸੰਗ ਚਢਾਇ। ਊਚ ਨਕੀਬ ਬੋਲਤੇ ਜਾਇੰ ॥ ੨ ॥ ਮਾਤ ਪ੍ਰਥਮ ਤਿਹ ਬਯਾਹ ਕਰਾਯੋ[4]। ਹਠੀ ਸਿੰਘ ਤਿਹ ਸੁਤ ਉਪਜਾਯੋ। ਸੈਗਤਿ ਆਵਹਿ ਜਾਹਿ ਘਨੇਰੀ।ਅਰਪਹਿ ਭਲੇ ਅਕੋਰ ਬਡੇਰੀ ॥ ੩ ॥ ਮਾਤ ਸੁੰਦਰੀ ਕੋ ਸੁਤ ਜਾਨੈਂ। ਬਿਦਤਨੋ ਦੇਸ਼ ਬਿਦੇਸ਼ ਮਹਾਨੈ। ਇਕ ਦਿਨ ਆਯੁਧ ਬਸਨ ਸਜਾਇ।

---

[1](ਅਜੀਤ ਸਿੰਘ ਨੇ ਸ੍ਰਾਪ ਲੈ ਲਿਆ ਹੈ। [2]ਜਿਵੇਂ ਧਰਤੀ ਤੇ ਪਿਆ ਗੜਾ। [3]ਪੁੱਤ੍ਰਾਂ ਵਾਲੀ ਪ੍ਰੀਤ (ਜੋ ਮਾਤਾ ਕਰਦੀ ਸੀ) ਘਟਾ ਦਿੱਤੀ। [4]ਹੇ ਅਜੀਤ ਸਿੰਘ (ਮਾਤਾ ਜੀ ਨੂੰ) ਮੱਥਾ ਟੇਕਦਾ ਰਹੇ (ਭਲਾ ਜੇ ਕਦੇ ਮਾਤਾ ਜੀ ਤੈਨੂੰ ਚਿੱਤੋਂ ਚਾਹੁਣ ਲੱਗ ਪੈਣ। [5]ਮਾਤਾ ਜੀ ਨੇ ਪਹਿਲਾਂ (ਅਜੀਤ ਸਿੰਘ ਦਾ) ਵਿਆਹ ਕਰਾ ਦਿੱਤਾ ਹੋਇਆ ਸੀ।

ਗਮਨਨੋਂ ਸੈਲ ਕਰਨਿ ਚਿਤ ਚਾਇ ॥੪॥ ਸੂਰਜ ਮੁਖੀ ਸੁਹਾਇ ਬਿਸਾਲਾ। ਅੱਗੂ ਨਕੀਬ ਬੋਲਤੇ ਚਾਲਾ।ਸਾਠ ਸਵ੍ਵਰਨ ਹਯ ਸ਼ਿੰਗਾਰੇ। ਸ਼ਸਤ੍ਰ ਬਸਤ੍ਰ ਸਾਜਸੈਗ ਸਿਧਾਰੇ॥੫॥ਬਿਚਰ ਤਮੰਦਮੰਦਹਯ ਪੂਰਤਿ।ਪੁਰਿ ਕੀ ਪਰਿਪ[1]* ਬਜਾਰਨ ਹੇਰਤ। ਗਰਬ।ਤ ਅਧਿਕ ਹਰਖ ਧਰਿ ਚੀਤ। ਚਲਿ ਆਯੋ ਜਹਿੰ ਜੁਮਾ ਮਸੀਤ ॥੬॥ਇਕ ਦਿਸ਼ ਤੇ ਦੂਸਰ ਦਿਸ਼ਿ ਆਵਾ। ਉਚੋ ਬਾਂਕ ਨਕੀਬ ਅਲਾਵਾ। 'ਸ਼ੀ ਗੁਰੁ ਮਹਿਜਤ ਜੁਮਾ ਅਗਾਰੀ। ਕਰਤਿ ਬੰਦਨਾ ਲੇਹੁ ਨਿਹਾਰੀ[2]' ॥ ੭॥ ਇਮ ਬੋਲਤਿ ਕੋ ਸੁਨਤਿ ਮੁਲਾਨੇ। ਮਹਾਂ ਕ੍ਰੋਧ ਕੋ ਮਨ ਮਾਹੁ ਠਾਨੇ। ਮਿਲੇ ਮਸਲਤ ਕਰਿ ਸੋ ਚਲਿ ਗਏ। ਦੁਰਗ ਮਝਾਰ ਪ੍ਰਵੇਸ਼ਤਿ ਭਏ ॥ ੮ ॥ ਤੁਰਕ ਸਭਾ ਮਹਿੰ ਸ਼ਾਹੁ ਨਿਹਾਰੇ। ਤਰਕਤਿ ਸਭਿ ਪ੍ਰਤਿ ਏਵ ਉਚਾਰੇ।'ਆਬ ਲੌ ਸਭਿ ਬਿਧਿਤੇ ਜ ਤੁਹਾਰਾ।ਰਖਨਾ[3] ਪਰਨੋਸ਼ਰ੍ਹਾ ਮਹਿੰ ਭਾਰਾ॥੯॥ਹਿੰਦੁਨ ਕੋ ਗੁਰ ਮਹਿਜਤ ਆਵੈ। ਇਤ ਉਤ ਤੇ ਬਿਲੋਕ ਹਰਖਾਵੈ।ਸੈਗੋ ਕਹੈਂ ਪੁਕਾਰ ਪੁਕਾਰੀ।–ਬੰਦੇ ਮਹਿਜਤ,ਲੇਹੁ ਨਿਹਾਰੀ[4]– ॥ ੧੦ ॥ ਹਮ ਤੇ ਕਸੋ ਹੂ ਸਹੀ ਨ ਜਾਇ। ਆਜ ਕਹੀ ਸੁਧਿ ਤੁਮ ਢਿਗ ਆਇ।ਸਭਿ ਤੁਰਕਾਨੇ ਕੀ ਘਟ ਆਨ[5]। ਜੇ ਨ ਤਿਦਾਰਕ[6] ਦੇਹੁ ਮਹਾਨ[7] ॥ ੧੧ ॥ ਸੁਨਕੈ ਸਭਨਿ ਸ਼ਾਹੁ ਸੋਂ ਕਹਜੋ। 'ਅਬਿ ਚਹਿਯਤਿ ਹੈ ਤਿਸ ਕੋ ਗਹਜੋ। ਕਾਰਾਗ੍ਰਹ ਮਹਿੰ ਦੀਜੈ ਗੇਰਿ।ਕੋਇ ਨ ਕਰੈ ਅਵੱਗਯਾ ਫੇਰ ॥ ੧੨॥ ਕਿਧੌਂ ਆਪਨੋ ਆਨ ਮਨਾਵੈ। ਬਿਰਦ[8] ਸੀਸ ਪਰ ਤੇ ਉਤਰਾਵਹੁ। ਇਨ ਦੋਇਨ ਮਹਿੰ ਇਕ ਜਬਿਹੋਇ।ਬਹੁਰ ਅਦਾਬ ਕਰਹਿ ਸਭਿ ਕੋਇ[9] ॥ ੧੩ ॥ ਸੁਨਤਿ ਸ਼ਾਹੁ ਨਰ ਤੁਰਤ ਪਠਾਯੋ। 'ਮਹਿਜਤ ਨਿਕਟ ਕੁਬਾਕ ਅਲਾਯੋ। ਯਾਂਤੇ ਗਰੇ ਕੁਹਾਰੀ ਪਾਇ। ਹਾਥ ਬੰਦਿ ਕਰਿ ਮੁਝ ਢਿਗ ਆਇ ॥੧੪॥ ਉਚਤ ਸਜ਼ਾਇ ਤੋਹਿ ਕੋ ਦੈ ਕੈ। ਤਜੌਂ ਮੁਲਾਨੇ ਬੂਝਨ ਕੈ ਕੋ।ਨਾਹ ਤ ਬਿਰਦ ਉਤਾਰਿ ਪਠਾਵਹੁ।ਨਹਿੰ ਆਗੈ ਕਬਿ ਏਵਅਲਾਵਹੁ[10] ॥ ੧੫ ॥ ਜਹਾਂ ਅਜੀਤ ਸਿੰਘ ਥਿਰ ਥਯੋ। ਹੁਕਮ ਸ਼ਾਹੁ ਕੋ ਤਿਸ ਕਹਿ ਦਯੋ।'ਨਹਿੰ ਮਾਨਹੁ ਸੈਨਾ ਗਨ ਆਵੈ।ਮਾਰਿ ਪਕਰਿ ਕਰਿ ਤਹਿੰ ਲੈ ਜਾਵੈ' ॥ ੧੬ ॥ ਸੁਨਤ ਅਜੀਤ ਸਿੰਘ ਭੈ ਮਾਨਾ। ਨਿਜ ਸੈਗਨਿ ਕੈ ਸੈਨਾ

---

[1]ਗਲੀਆਂ। [2](ਹੇ ਲੋਕੋ) ਦੇਖ ਲਓ ਕਿ ਜਾਮਿਆ ਮਸਜਦ ਗੁਰੂ ਅੱਗੇ ਮੱਥਾ ਟੇਕ ਰਹੀ ਹੈ। [3]ਛਰਕ। [4]ਦੇਖ ਲਓ ਮਸੀਤ ਮੱਥਾ ਟੇਕਣੀ ਹੈ। [5]ਇਜ਼ਤ ਘਟ ਜਾਏਗੀ। [6]ਸਜ਼ਾ। [7]ਧਰਮ, ਭਾਵ ਕੋਸ। [8]ਮੁਲਾਣਿਆਂ ਨੂੰ ਪੁੱਛ ਕੇ ਫੇਰ ਛੱਡਾਂਗਾ। *ਪਾਃ–ਦਿਸ਼ਾ, ਪਾਰ।

ਬਖਾਨਾ।'ਕਜਾ ਕਰਤੱਬ ਮੋਹਿ ਬਨਿ ਆਵੈ। ਕੈਸੇ ਬਚੌਂ,ਉਪਾਇ ਨ ਆਵੈ' ॥੧੭॥'ਸੁਨਹੁ ਗੁਰੂ ਸੁਤ!ਹਮ ਕਜਾ ਕਹੈਂ। ਭਾਜਨ ਕੋ ਉਪਾਵ ਨਹਿੰ ਲਹੈਂ। ਥਿਰੇ ਜਹਾਂ[1] ਅਸ ਠੌਰ ਨ ਕੋਈ।ਲਰਿਬੇ ਕੀ ਸਮਰੱਥ ਨ ਹੋਈ ॥੧੮॥ ਕੈ ਨਿਜ ਬਿਰਦ ਉਤਾਰਿ ਪਠਾਵਹੁ। ਕਿਧੌਂ ਸ਼ਾਹ ਕੇ ਨਿਕਟ ਸਿਧਾਵਹੁ। ਪ੍ਰਾਨ ਰਖਹੁ ਤਉ ਧਰਮ ਨ ਰਹੈ। ਧਰਮ ਰਖੈਂ ਤਉ ਪ੍ਰਾਨ ਨ ਲਹੈਂ'॥੧੯॥ ਸੁਨਿ ਅਜੀਤ ਸਿੰਘ ਡਰ ਕਰਿ ਡਲਾ। ਧੀਰਜ ਤੇ ਬਿਹੀਨ ਹੁਇ ਬੋਲਾ। 'ਸ਼ਾਹੁ ਸਮੀਪ ਜਾਉਂ ਨਹਿ ਕੈਸੇ।ਦੇਤਿ ਹੁਕਮ ਦੁਖ ਤੇ ਮ੍ਰਿਤੁ ਜੈਸੇ[2]'॥੨੦॥ ਇਮ ਕਹਿ ਘਰ ਕੇ ਅੰਤਰ ਬਰਨੋ। ਕੇਸ ਜੂੜ ਕਤਰਾਵਨਿ ਕਰਨੋ। ਥਾਲ ਅਨਾਇ ਤਾਂਹਿ ਮੋ ਧਰੇ। ਸੇਤ ਬਸਤ੍ਰ ਤੇ ਛਾਦਨ ਕਰੇ ॥ ੨੧॥ ਤੁਰਕੇਸ਼ੁਰ ਕੇ ਮਨੁਜ ਅਗਾਰੀ। ਬਹੁ ਬਿਨਤੀ ਕਰ ਜੋਰਿ ਉਚਾਰੀ। 'ਹੁਕਮ ਸ਼ਾਹੁ ਕੋ ਮੈਂ ਮਨ ਮਾਨਾ। ਅਪਨੋ ਕੁਛ ਅਪਰਾਧ ਨ ਜਾਨਾ ॥੨੨॥ ਕਹਨੋ ਨਕੀਬ ਅਚਾਨਕ ਮੰਦ[3]। ਅਬਿ ਮੈਂ ਰਹਨੋ ਜੋਰਿ ਕਰ ਬੰਦਿ।ਹੁਕਮ ਅਦੂਲ ਨਹੀਂ ਮੈਂ ਕੀਨ। ਹਜ਼ਰਤਿ ਕਹੀ ਸੀਸ ਧਰਿ ਲੀਨ'॥੨੩॥ ਇੱਤਮਾਦਿਕ ਕਹਿ ਧਨ ਕੁਛ ਦਯੋ। ਸ਼ਾਹੁ ਸਮੀਪ ਪਠਾਵਨ ਕਯੋ। ਲੈ ਕਰਿ ਗਯੋ ਬਖਾਨਿ ਸੁਨਾਯੋ। ਹਜ਼ਰਤ ਕੋ ਰਿਸ ਤੇ ਬਿਸਰਾਯੋ॥੨੪॥ਮਾਤ ਸੁੰਦਰੀ ਸੁਨਿ ਕਰ-ਤੂਤ।ਧਰਮ ਬਿਨਾਸ਼ਨੋ ਭਯੋ ਕਪੂਤ।ਮਹਾਂ ਕ੍ਰੋਧ ਜਾਗਨੋ ਜਿਸ ਰਿਦੇ। ਗਾਰੀ ਦੇਨਿ ਲਗੀ ਬਹੁ ਤਦੇ॥੨੫॥ 'ਕੀਨ ਤਹਾਂ ਤੈਂ ਖੋਟੋ ਕਰਮ।ਦਏ ਬਿਗਾਰ ਦੁਲੋਕ ਬਿਸ਼ਰਮ!ਮਹਾਂ ਮੂਢ ਤੈਂ ਕਛੂ ਨ ਜਾਨੀ। ਕੇਸਨ ਮਹਿਮਾ ਮਹਿਦ ਮਹਾਨੀ ॥ ੨੬ ॥ ਸਤਿਗੁਰ ਮੋਰ ਸਸੁਰ ਸਿਰ ਦੀਨ। ਧਰਮ ਨਹੀਂ ਕਿਮ ਖੋਵਨ ਕੀਨ। ਪੁਨ ਦੀਰਘ ਸੰਗ੍ਰਾਮ ਅਖਾਰੇ। ਦਸਮ ਗੁਰੂ ਕੇ ਬਿਦਤ ਪਵਾਰੇ[4]॥੨੭॥ ਚਾਰਹੁੰ ਸਾਹਿਬਜ਼ਾਦੇ ਮਰੇ। ਧਰਮ ਰਾਖਿਬੋ ਅਪਨੋ ਕਰੇ। ਸੰਕਟ ਅਨਿਕ ਪ੍ਰਕਾਰ ਸਹਾਰੇ। ਲਾਖਹੁੰ ਸੰਗ ਜੰਗ ਕਰਿ ਮਾਰੇ ॥ ੨੮ ॥ ਕਹਾਂ ਛਤੇ ਸਿੰਘ ਸਾਹਿਬਜ਼ਾਦਾ। ਅਲਪ ਬੈਸ ਕਜਾ ਲਖਹਿ ਮ੍ਰਿਜਾਦਾ। ਦੁਸ਼ਟ ਸਭਾ ਮਹਿੰ ਦ੍ਰਿਢ ਹੁਇ ਬੋਲਾ।ਤ੍ਰਾਸ ਦਿਖਾਵਨ ਤੇ ਨਹਿੰਡੋਲਾ॥ ੨੯॥ ਧਰਮ ਨ ਅਪਨੋ ਤਜਾਗਨ ਕੀਨਿ। ਤ੍ਰਿਣ ਸਮ ਜਾਨਿ ਸੀਸ ਕੋ ਦੀਨ।ਤੈਂ ਮਤਿਮੰਦ ! ਕਹਾਂ ਇਹ ਕਰਨੋ। ਤੁਰਤ ਧਰਮ ਤ੍ਰਾਸਤਿ ਪਰਿਹਰਨੋ[5]॥੩੦॥

[1]ਜਿੱਥੇ ਸਾ ਠਹਿਰੀਏ।[2](ਸ਼ਾਹ ਐਸਾ)ਹੁਕਮ ਦੇਵੇਗਾ ਜਿਵੇਂ ਦੁਖ ਨਾਲ (ਮੇਰੀ ਮੌਤ ਹੋਵੇ। [3]ਮੰਦੇ ਨਕੀਬ ਨੇ ਅਚਾਨਕ ਕਹਿ ਦਿਤਾ ਸੀ। [4]ਜੰਗ। [5]ਡਰਦੇ ਨੇ ਝਟ ਧਰਮ ਨਾਸ਼ ਕਰ ਦਿਤਾ।

ਕਸੋਂ ਨਹਿ ਮਰਸੋ ਜਾਇ ਕਰਿ ਮੁਝੈ।ਇਹ ਕੁਕਰਮ ਕਰਾ ਕੀਨਸਿ ਕੁਜੈ?'। ਇੱਤਯਾਦਿਕ ਦੁਰਬਾਕ ਬਿਸਾਲੇ। ਕਹੇ ਮਾਤ ਬਹੁ ਧਿਕ ਧਿਕ ਨਾਲੇ। ॥ ੩੧ ॥ ਅਧਿਕ ਕ੍ਰੋਧ ਜਾਗਸੋ ਦੁੱਖਜਾਰੀ। ਕੁਛ ਨ ਸਕੈ ਕਰਿ, ਭਈ ਲਚਾਰੀ। ਨਹਿ ਕੁਕਰਮ ਕੋ ਸਕਹਿ ਸਹਾਰੇ। ਬਾਰਿ ਬਾਰਿ ਬਹੁ ਗਾਰਿ ਨਿਕਾਰੇ॥੩੨॥ ਸੁਨਤਿ ਸਭਿਨਿ ਕੇ ਪੂਨ ਕੋ ਠਾਨਾ।'ਸੁਨਿ ਮੂਰਖ ਤੂੰ ਮੰਦ ਅਜਾਨਾ। ਬਦਨ ਆਪਨੋ ਮੁਹਿ ਨ ਦਿਖਾਵਹੁ। ਰਹਹੁ ਦੂਰ ਕਬਿ ਨਿਕਟ ਨ ਆਵਹੁ॥੩੩॥ਨਹੀਂ ਆਜ ਤੇ ਤੋਹਿ ਨਿਹਾਰੋਂ। ਪਾਰਨ ਕਰਸੋ ਤ ਕਸ਼ਟ ਸਹਾਰੋਂ।ਥਿਰਜਿ ਰਹੋ ਪ੍ਰਭੂ,ਮੈਂ ਨਹਿਮਾਨਾ।ਤੁਝ ਪਾਰਨ ਤੇ ਭੇ ਦੁਖ ਨਾਨਾ' ॥੩੪॥ਲੱਜਿਤਿ ਹੋਇ ਨੀਚਕਰਿਗ੍ਰੀਵਾਨਹਿਅਜੀਤ।ਸੰਘਸਨਮੁਖਥੀਵਾ। ਮਹਾਂ ਕੁਕਰਮ ਕਰਸੋ ਪਛੁਤਾਵੈ। ਭਯੋ ਕਲੇਸ਼ ਅਧਿਕ ਅਧਿਕਾਵੈ ॥੩੫॥ ਲਿਖਤ ਬਿਦਾਵੇ ਕੀ ਕਰਿ ਦੀਨਾ।'ਪਾਰਕ ਹੁਤੋ,ਤਨਾਗ ਮੈਂ ਕੀਨਿ। ਨਹੀਂ ਪੁੱਤ੍ਰ ਇਹ,ਮੈਂ ਨਹਿ ਮਾਈ'।ਇਮ ਕਹਿ ਸਗਰੇ ਪੁਰਿ ਬਿਦਤਾਈ*॥੩੬॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉੱਤਰ ਅੰਸੇ 'ਅਜੀਤ ਸਿੰਘ' ਪ੍ਰਸੰਗ ਬਰਨਨੰ ਨਾਮ ਏਕ ਊਨ ਤ੍ਰਿੰਸਤੀ ਅੰਸੂ ॥੨੯॥ ੩੦. [ਪਾਲਕ ਨੂੰ ਮਾਤਾ ਜੀ ਨੇ ਤਆਗਣਾ। ਏਨਵਾ ਮਾਰਨਾ]।

ਦੋਹਰਾ ॥ ਮਾਤ ਸੁੰਦਰੀ ਬਹੁ ਦੁਖੀ ਥਿਰੇ ਨ ਸਦਨ ਮਝਾਰ।ਬਸੋਂ ਨ ਦਿੱਲੀ ਪੁਰਿ ਥਿਯੋ ਨਿਸ਼ਚੇ ਕਰਸੋ ਬਿਚਾਰ ॥ ੧॥ ਚੌਪਈ ॥ ਲੇ ਕਰਿ ਸੰਗ ਸਕਲ ਦਾਸੀਨ। ਕੋਤਿਕ ਸੇਵਕ ਕੋ ਸੰਗ ਲੀਨ। ਛੋਰਿ ਸਦਨ ਅਪਨੋ ਚਲਿ ਆਈ। ਜਹਾਂ ਬਸੈ ਸੰਗਤਿ ਸਮੁਦਾਈ॥੨॥ਬਹੈ ਬਿਲੋਚਨ ਤੇ ਬਹੁ ਨੀਰ। ਪਤਿ ਕੋ ਸਿਮਰਤਿ ਭਈ ਅਧੀਰ।ਸਿੱਖਨ ਕੋ ਇਕਠੇ ਕਰਿਵਾਯੋ। ਅਪਨ ਮਨੋਰਥ ਸਭਿਨਿ ਬਤਾਯੋ ॥ ੩ ॥'ਇਕ ਸਨੇਦਨ ਕਰਿ ਦਿਹੁ ਮੁਝ ਭਾਰੇ। ਅਬਿ ਨ ਬਸੋਂ ਮੈਂ ਪੁਰੀ ਮਝਾਰੇ।ਮਰੈ ਕੁਮੋਤ ਭਰੁਨ ਹੀ ਮੁਝ। ਦੀਨੇ ਸੰਕਟ ਮੋਕਹੁ ਜੂਝ ॥ ੪ ॥ ਮੁਖ ਅਜੀਤ ਸਿੰਘ ਕੋ ਨ ਨਿਹਾਰੋਂ। ਨਹਿ ਤਿਸ ਕੋ ਨਿਜ ਦਰਸ ਦਿਖਾਰੋਂ। ਅਪਰ ਨਗਰ ਮਹਿ ਉਠਿ ਕਰਿ ਜਾਊਂ। ਸ਼ੇਸ਼ ਆਰਬਲ ਤਹਾਂ ਖਿੜਾਊਂ' ॥੫॥ ਸਭਿ ਸਿੱਖਨ ਕਰ ਜੋਰਿ ਬਖਾਨਾ। 'ਕਿਮ

*ਗੁਰ ਪ੍ਰਤਾਪ ਸੂਰਜ ਦੇ ਲਹੇ ਜਦ ਤੋਂ ਲਗ ਪਗ ੬੪ ਵਰ੍ਹੇ ਪਹਿਲੋਂ ਦਾ ਸਾਡੇ ਪਾਸ ਇਕ ਲਿਖਤੀ ਹਾਲ ਹੈ, ਜਿਸ ਵਿਚ ਇਸ ਪਾਲਕ ਅਜੀਤ ਸਿੰਘ ਦੇ ਦਿੱਵ ਕੋਸਾਂ ਦੀ ਏਅਦਥੀ ਦਾ ਜ਼ਿਕਰ ਨਹੀਂ। ਸਗੋਂ ਵਿਚ ਦੱਸਿਆ ਹੈ ਕਿ ਜਦੋਂ ਪਾਤਸ਼ਾਹ ਨੇ ਪਾਲਕ ਅਜੀਤ ਸਿੰਘ ਦੇ ਕਤਲ ਦਾ ਹੁਕਮ ਦਿਤਾ ਹੈ, ਤਦੋਂ ਕਤਲ ਤੋਂ ਪਹਿਲਾਂ ਜਲਦੀ ਕੋਸਾਂ ਦੀ ਏਅਦਥੀ ਕਰਕੇ ਫੇਰ ਉਸ ਨੂੰ ਮਰਵਾਇਆ ਹੈ।

ਸੰਗਤਿ ਪਰ ਕੋਪ ਮਹਾਨਾ। ਭਈ ਅਵੱਗਯਾ ਦੇਹੁ ਬਤਾਇ। ਕਰ ਬੰਦਹਿੰ ਹਮ ਲੇਂ ਬਖਸ਼ਾਇ ॥ ੬ ॥ ਕਸੋਂ ਰਿਸ ਕਰਿ ਦਿੱਲੀ ਕੋ ਛੋਰਿ। ਚਾਹਤਿ ਗਮਨ ਅਬੈ ਕਿਤ ਓਰ। ਸਤਿਗੁਰ ਕੀ ਆਗਯਾ ਤੁਮ ਤਾਂਈ।ਬਸਹੁ ਸਦਾ ਪੁਰਿ ਛੋਰ ਨ ਜਾਈ ॥੭॥ ਕਰੀ ਅਵੱਗਯਾ ਪੁੱਤ੍ਰ ਤੁਮਾਰੇ। ਸੰਗਤਿ ਤਜਾਗਹੁ ਕਹਾਂ ਬਿਚਾਰੇ?ਅਟਕਸੋ ਕਾਜ ਆਪ ਕੋ ਕਰੈਂ। ਅਪਰ ਬਿਘਨ ਹੁਇ ਤਿਸ ਪਰਿਹਰੈਂ ॥ ੮ ॥ ਹਮ ਕੋ ਤਜਾਗਹੁ ਦੋਸ਼ ਬਿਚਾਰਹੁ[1]। ਨਤੁ ਪੁਰਿ ਬਸਨੋ ਅੰਗੀਕਾਰਹੁ[2]। ਰਿਸ ਤੇ ਮਾਤ ਸੁੰਦਰੀ ਕਹੈ। 'ਮੁਝ ਅਜੀਤ ਸਿੰਘ ਕੋ ਦੁਖ ਅਹੈ ॥ ੯ ॥ ਨਹਿੰ ਬਾਂਛਤਿ ਦੇਖਨ ਮੁਖ ਤਾਂਹੀ। ਯਾਂਤੇ ਬਸੋਂ ਨਹੀਂ ਪੁਰਿ ਮਾਂਹੀ। ਸੰਗਤਿ ਬਿਖੈ ਦੋਸ਼ ਨਹਿੰ ਕੋਈ। ਪ੍ਰਭੁ ਬਚ ਨਹਿੰ ਮਾਨਸੋਂ ਦੁਖਿ ਹੋਈ ॥੧੦॥ ਅਪਰ ਥਾਨ ਬਸਿ ਬੈਸ ਬਿਤਾਵੈਂ। ਅਪਨੇ ਨਿਕਟ ਨ ਰਾਖਿ ਬਸਾਵੈਂ[3]। ਸੁਨਿ ਸੰਗਤਿ ਕਰ ਬੰਦਿ ਬਖਾਨਾ। 'ਨਹਿੰ ਦੇਖਨ ਸੁਤ ਕੋ ਪੂਣ ਠਾਨਾ ॥ ੧੧ ॥ ਪੁਰਿ ਮਹਿੰ ਬਸਹੁ ਨਿਬਾਹਨ ਕਰੀਯਹਿੰ[4]। ਗਮਨ ਮਨੋ-ਰਥ ਰਿਦੇ ਨ ਧਰੀਯਹਿ।ਕਰਿ ਸੰਗਤਿ ਤੇ ਇਕਠੀ ਕਾਰ। ਅਪਰ ਸਦਨ ਕੋ ਲੇਹੁ ਸੁਧਾਰ॥੧੨॥ਤਿਸ ਮਹਿ ਬਸਹੁ ਸਦਾ ਸੁਖ ਪਾਈ। ਕਾਰਜ ਸਕਲ ਰਾਸ ਹੁਇ ਜਾਈ[5]। ਮਾਤ ਸੁੰਦਰੀ ਇਹ ਬਿਧਿ ਮਾਨੀ। 'ਕਰਹੁ ਸਦਨ ਮੈਂ ਰਹੌਂ' ਬਖਾਨੀ ॥ ੧੩ ॥ ਇਕ ਇਕ ਘਰ ਪ੍ਰਤਿ ਏਕ ਰਜਤਪਣ। ਸੰਗਤਿ ਮਿਲਿ ਅਰਦਾਸ ਸਭਿਨਿ ਭਨਿ। ਸਦਨ ਸਤਾਰਾਂ ਸੈ ਸਿਖ ਕੇਰੇ। ਲਿਯੋ ਸਕੇਲ ਦਰਬ ਤਿਸ ਬੇਰੇ ॥੧੪॥ ਅਪਰ ਤੀਨਸੈ ਬੀਚ ਮਿਲਾਇ। ਦੋ ਹਜ਼ਾਰ ਕੀਨੋ ਇਕ ਠਾਂਇ। ਪ੍ਰਥਮ ਸਦਨ ਪੁਰਿ ਤੇ ਕੁਛ ਬਾਹਿਰ[6]। ਇਹ ਅੰਤਰ ਕੀਨੋ ਅਬਿ ਜ਼ਾਹਿਰ॥੧੫॥ਦੋਇ ਹਜ਼ਾਰ ਦਰਬ ਲਗਵਾਯੋ। ਹਿਤ ਮਾਤਾ ਕੇ ਸਦਨ ਕਰਾਯੋ। ਤਿਸ ਮਹਿੰ ਥਿਰੀ ਜਾਇ ਕਰਿ ਹੋਰਿ। ਵਹਿਰ ਨ ਗਈ ਬਹੁਰ ਇਸ ਬੇਰ॥੧੬॥ ਘਰ ਕੋ ਸਰਬ ਸਮਾਜ ਕਰਾਯੋ। ਨਹਿੰ ਅਜੀਤ ਸਿੰਘ ਨਿੰਕਟ ਬੁਲਾਯੋ। ਨਹਿੰ ਮੁਖ ਦੇਖਨ ਕਬਿਹੂੰ ਕਰਸੋ। ਨੇਮ ਨਿਬਾਹਸੋ ਅਪਨੋ ਧਰਸੋ ॥ ੧੭ ॥ ਸਦਨ ਸਮੇਤ ਸਮੂਹ ਸਮਾਜਾ। ਤਜਾਗਸੋ, ਆਇ ਤਾਂਹਿ ਕੇ ਕਾਜਾ[7]। ਇਕ ਆਯੁਧ ਕੋ ਨਿਕਟ ਅਨਾਏ[8]।

---

[1]ਕੋਈ ਦੋਸ਼ ਵਿਚਾਰ ਕੇ ਸਾਨੂੰ ਛਡੋ। [2]ਵੱਸਕੇ (ਪੂਰ) ਦਾ ਨਿਰਬਾਹ ਕਰੋ। [3]ਪਹਿਲਾ ਘਰ ਸ਼ਹਿਰ ਤੋਂ ਕੁਛ ਬਾਹਰ ਸੀ। [4]ਘਰ ਸਹਿਤ ਸਮਾਜ ਛੱਡਿਆ ਹੋਇਆ ਤਿਸ (ਅਜੀਤ ਸਿੰਘ) ਦੇ ਕੰਮ ਆਇਆ। [5]ਕੇਵਲ (ਗੁਰੂ ਜੀ ਦੇ) ਸ਼ਸਤ੍ਰ ਪਾਸ ਲਿਆਂਦੇ।

ਗੁਰ ਸਮ ਸਿਗਡਿ ਤੇ ਪੂਜਵਾਏ ॥੧੮॥ ਸਭਿ ਮਾਹੰ ਭਯੋ ਤਾਂਹਿ[1] ਅਪਮਾਨਾ। ਆਛੇ ਸਿੰਘਨਿ ਸੋ ਨਹਿੰ ਮਾਨਾ। ਆਦਿ ਸੁਧਾਸਰ ਅਨਿਕ ਸਥਾਨਾ। ਦੇਂ ਧਨ ਮਾਤ ਸਮੀਪ ਮਹਾਨਾ ॥੧੯॥ ਖਰਚ ਕਹਾਂ ਤੇ ਬਹੁਰ ਚਲਾਵੈ। ਚਾਕਰ ਕਹਾਂ ਚਾਕਰੀ ਪਾਵੈਂ। ਥੁਰਸੋ ਦਰਬ ਤੇ ਅਲਪ ਹੰਕਾਰਾ[2]।–ਗਈ ਮੰਨਤਾ ਮੋਹਿ–ਬਿਚਾਰਾ ॥ ੨੦ ॥ ਮਾਨਵ ਪਠਹਿ ਮਾਤ ਕੇ ਪਾਸ। ਅਨਿਕ ਭਾਂਤਿ ਠਾਨਤਿ ਅਰਦਾਸ। 'ਗਯੋ ਭੂਲ ਅਬਿ ਬਖਸ਼ਹੁ ਮੋਹੀ। ਨਾਮ ਤੁਮਾਰੋ ਜਹਿੰ ਕਹਿੰ ਹੋਹੀ ॥੨੧॥ ਸੁਤ ਮਾਤਾ ਕੋ ਜਗਤ ਬਖਾਨੈ। ਤੁਮ ਤੇ ਹੀ ਮੁਝ ਕੋ ਜਗ ਮਾਨੈ'। ਕਹਿ ਕਹਿ ਇਮ ਬਹੁ ਬਾਰਿ ਪਠਾਯੋ। ਜਨਨੀ ਪੁਨ ਸਨੇਹੁ ਹੁਇ ਆਯੋ ॥੨੨॥ ਕਹਸੋ ਕ੍ਰਿਪਾ ਕਰਿ ਅਸ ਬਿਵਹਾਰੋ[3]। 'ਆਇ ਥਿਰਹਿ ਹਮ ਬਾਹਿਰ ਦ੍ਵਾਰੇ। ਜੋ ਕੁਛ ਜਾਚਹਿ ਕਹਿ ਤਹਿੰ ਪਾਵੈ। ਅੰਤਰ ਨਹੀਂ ਮੋਹਿ ਢਿਗ ਆਵੈ' ॥ ੨੩ ॥ ਇਮ ਜਬਿ ਹੁਕਮ ਮਾਤ ਕਹਿ ਦਯੋ। ਤਬਿ ਅਜੀਤ ਸਿੰਘ ਆਵਤਿ ਭਯੋ। ਪੌਰ ਠੌਰ ਬੰਦਹਿ ਥਿਰ ਰਹੈ। ਬਾਂਛਤਿ ਹੋਇ ਬਿਨੈ ਜੁਤਿ ਕਹੈ ॥੨੪॥ ਸੋ ਨਰ ਮਾਤਾ ਨਿਕਟ ਸੁਨਾਵੈ। ਆਇਸੁ ਕਰੈ ਸੁ ਤਤਛਿਨ ਪਾਵੈ। ਇਮ ਦਿਨ ਪ੍ਰਤਿ ਕਾਰਜ ਨਿਬਹੰਤਾ। ਨਮੋ ਕਰਹਿ ਨਿਜ ਸਦਨ ਬਸੰਤਾ ॥ ੨੫ ॥ ਆਵਨ ਲਗਸੋ ਨੇਮ ਤੇ ਨੀਤ। ਬੰਦਹਿ ਪੌਰ ਠੌਰ ਕਰਿ ਪ੍ਰੀਤਿ। ਸਾਠ ਸਊਰ ਅਰੂਢਹਿੰ ਸੰਗ। ਗਮਨਹਿੰ ਢਾਂਦਤਿ ਚਪਲ ਤੁਰੰਗ ॥੨੬॥ ਮਗ ਮਹਿੰ ਹੁਤੋ ਬੇਨਵਾ ਡੇਰਾ। ਆਵਤਿ ਜਬਿ ਅਜੀਤ ਸਿੰਘ ਹੇਰਾ। ਊਚੇ ਬੋਲਤਿ ਜਾਚਤਿ ਭਯੋ। ਏਕ ਰਜਤਪਨ ਦੈਬੋ ਕਯੋ ॥ ੨੭ ॥ ਇਸ ਹੀ ਰੀਤਿ ਕਈ ਦਿਨ ਲੀਨ। ਜਾਚੇ ਤੇ ਅਜੀਤ ਸਿੰਘ ਦੀਨ। ਇਮ ਹੀ ਕੋਤਿਕ ਦਸੋਸ ਬਿਤੀਤੇ। ਆਵਤਿ ਜਾਤਿ ਤਿਸੀ ਮਗ ਨੀਤੇ ॥ ੨੮ ॥ ਇਕ ਦਿਨ ਜਾਚਿ ਬੇਨਵੇ ਤੈਸੇ। ਦਏ ਅਜੀਤ ਸਿੰਘ ਜੁਗ ਪੈਸੇ। ਲਏ ਨਹੀਂ ਤਿਨ ਦਏ ਬਗਾਈ। ਚਲਸੋ ਸੰਗ ਹ੍ਵੈ ਕੈ ਪਿਛ-ਵਾਈ ॥੨੯॥ ਮਾਤ ਪੌਰ ਪਰ ਬੈਠੇ ਜਾਇ। ਤਹਿੰ ਭੀ ਜਾਚਤਿ ਰਹਸੋ ਅਲਾਇ[4]। ਕਿਤਿਕ ਸਮੈਂ ਥਿਰ ਹ੍ਵੈ ਕਰਿ ਚਾਲੇ। ਉਠਿ ਕਰਿ ਗਯੋ ਬੇਨਵਾ ਨਾਲੇ ॥੩੦॥ ਅਪਨੇ ਘਰ ਮਹਿੰ ਜਾਇ ਪ੍ਰਵੇਸ਼ਾ। ਖਾਨ ਪਾਨ ਕਰਿ ਕ੍ਰਿਯਾ ਅਸ਼ੇਸ਼ਾ। ਕਰਸੋ ਅਰਾਮ ਦੁਪਹਿਰਾ ਢਰਸੋ। ਬਕਹਿ ਬੇਨਵਾ ਬਾਹਰ ਖਡਸੋ

[1]ਭਾਵ ਪਾਲਕ ਅਜੀਤ ਸਿੰਘ ਦਾ। [2]ਹੰਕਾਰ (ਕੁਛ) ਘਟ ਗਿਆ। [3]ਐਸਾ ਵਿਵਹਾਰ ਕਹਿਆ। [4]ਓਥੇ ਭੀ (ਅਜੀਤ ਸਿੰਘ ਨੂੰ) ਕਹਿਕੇ ਮੰਗਦਾ ਰਹਿਆ।

॥੩੧॥ ਪੁਨ ਸੁੱਖਾ ਛਕਿ ਬਾਹਰ ਗਯੋ। ਤਹਿੰ ਭੀ ਕਹਿਤਿ ਸੈਗ ਹੀ ਭਯੇ। ਊਚ ਨੀਚ ਬਚ ਬਕਹਿ ਬਡੇਰੇ। ਜਿਨ ਕੇ ਸੁਨਤਿ ਦੁਖਤਿ ਬਹੁਤੇਰੇ॥੩੨॥ ਪੁਰਿ ਤੇ ਵਹਿਰ ਕੋ ਨ ਨਰ ਜਹਾਂ। ਬੋਲਤਿ ਖਿਝਤਿ ਪਹੁੰਚੇ ਤਹਾਂ। ਬਹੁ ਊਚੇ ਦੁਰਬਾਕ ਬਖਾਨੇ। ਜਹਿੰ ਗਮਨੇ ਤਹਿੰ ਸੈਗ ਪਯਾਨੇ ॥੩੩॥ ਕੁਪਯੋ ਅਜੀਤ ਸਿੰਘ ਸੁਨਿ ਕਰਿਕੈ। ਪੁਰਿ ਜਨ ਨਿਕਟ ਨ ਭਲੇ ਨਿਹਰਿਕੈ। ਨਿਜ ਸਿੰਘਨ ਸੈਗ ਹੁਕਮ ਬਖਾਨਾ। 'ਪਕਰਿ ਬੇਨਵੇ ਹਨੀਯਹਿ ਪ੍ਰਾਨਾ ॥ ੩੪ ॥ ਕੂਪ ਸਮੀਪ ਬੀਚ ਦਿਹ ਗੋਰੀ। ਹਟਤਿ ਨ ਮੂਢ ਸੈਗ ਤੇ ਮੋਰੀ'। ਜਹਿੰ ਦੁਰਬਾਕ ਬਖਾਨਤਿ ਖਰਸੋ। ਜੁਗ ਸਿੰਘਨ ਦਿਢ ਪਕਰਨ ਕਰਸੋ॥ ੩੫ ॥ ਪ੍ਰਾਨ ਹਾਨਿ ਤਤਛਿਨ ਕਰਿ ਦੀਨ। ਪੁਰਿ ਕੇ ਦੂਰ ਕੂਪ ਕੋ ਚੀਨ। ਤਿਸ ਮਹਿੰ ਡਾਰਿ ਅਗਾਰੀ ਗਏ। ਕਰਿਕੈ ਸੌਚ ਅਪਰ ਮਗ ਅਏ॥ ੩੬ ॥ ਅਪਨੇ ਸਦਨ ਪ੍ਰਵੇਸ਼ ਥਿਰਸੋ ਹੈ। ਖਾਨ ਪਾਨ ਨਿਜ ਕਰਮ ਕਰਸੋ ਹੈ। ਸੈਧਸ ਭਈ ਪ੍ਰਤੀਖਤਿ ਡੇਰੇ। ਨਹੀਂ ਬੇਨਵਾ ਨਿਜ ਥਲ ਹੇਰੇ ॥ ੩੭ ॥ ਸੋਧਨ[1] ਲਗੇ ਚੇਲਕਾ ਫਿਰੈਂ। ਇਤ ਉਤ ਦੇਖਤਿ ਬੂਝਨ ਕਰੈਂ। ਰਾਤਿ ਅਰਧ ਲੌ ਖੋਜਨ ਕਰਸੋ। ਨਹਿ ਪੁਰਿ ਮਹਿੰ ਕਿਸ ਥਾਨ ਨਿਹਰਸੋ॥ ੩੮ ॥ ਪੁਨ ਪ੍ਰਭਾਤਿ ਉਠਿ ਗਰੀ ਬਜ਼ਾਰ। 'ਕਿਨਹੂੰ ਬਿਲੋਕਸੋ ਦਿਹੁ ਸੁਧ ਸਾਰ'। ਕਿਹ ਕਹਿ ਦਯੋ ਸੁਨਾਇ ਪ੍ਰਸੰਗ। 'ਫਿਰਤਿ ਅਜੀਤ ਸਿੰਘ ਕੇ ਸੈਗ'। ॥ ੩੯ ॥ ਬੂਝੇ ਸਿੰਘ ਨ ਕਹੂੰ ਬਤਾਯੋ[2]। ਕਰਤਿ ਬਿਲਾਪ[3] ਨਹੀਂ ਜਬਿ ਪਾਯੋ। ਸਗਰੀ ਪੁਰੀ ਪ੍ਰਚੁਰਸੋ ਬ੍ਰਿਤੰਤ। ਨਹੀਂ ਬੇਨਵਾ ਕਹੂੰ ਲਭੰਤਿ ॥ ੪੦ ॥

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਅੰਸੇ 'ਅਜੀਤ ਸਿੰਘ' ਪ੍ਰਸੰਗ ਬਰਨਨੰ ਨਾਮ ਤ੍ਰਿੰਸਤੀ ਅੰਸੂ ॥੩੦॥ ੩੧ [ਦਿਵਾਨਿਆਂ ਦੀ ਪੁਕਾਰ। ਸ਼ਾਹੀ ਟਿੱਕਾ ਦਾ ਅਜੀਤ ਸਿੰਘ ਨੂੰ ਫੜਨ ਜਾਣਾ]।

ਦੋਹਰਾ ॥ ਚਾਰਤਿ ਛਾਂਗ ਉਜਾਰ ਮਹਿੰ ਬਿਚਰਤਿ ਹੁਤੋ ਅਧਾਲਿ। ਕੂਪ ਗਿਰਾਯੋ ਬੇਨਵਾ ਤਿਨ ਦੇਖਨ ਤਿਸ ਕਾਲ ॥ ੧ ॥ ਚੌਪਈ ॥ ਪਿਖਸੋ ਬੇਨਵਾ ਖੋਜਨ ਕਰੈਂ। ਧਰਤਿ ਸ਼ੋਕ ਉਰ ਇਤ ਉਤ ਫਿਰੈਂ। 'ਤੋਹਿ ਬਤਾਵੈਂ' ਕਹਤਿ ਅਧਾਲੀ। 'ਪ੍ਰਾਨ ਹਾਨ ਕਰਿ ਦੀਨਸਿ ਕਾਲੀ ॥ ੨ ॥ 'ਸਿੰਘਨ ਤੇ ਮੈਂ ਡਰੌਂ ਬਡੇਰਾ। ਨਹੀਂ ਬਚਾਇ ਹੋਇਗੋ ਮਰਾ। ਯਾਂਤੇ ਮੈ ਨਹਿ ਕਰਤਿ ਬਤਾਵਨ। ਸੈਧਸ ਪ੍ਰਾਤਿ ਅਚਾਨਕ ਘਾਵਨ[4]॥ ੩ ॥ ਧੀਰ ਬੇਨਵੇ ਦਈ ਘਨੇਰੇ। 'ਹਮ ਸਭਿ ਰਹੈਂ ਸੈਗ ਹੀ ਤੇਰੇ। ਮਾਰਨ ਦੇਹਿ ਨਹੀ ਕਿਸ ਭਾਂਤਿ।

[1]ਢੂੰਡਣ। [2]ਕਿਸੇ ਨੇ ਨਾ ਦੱਸਿਆ। [3]ਬੇਨਵੇ ਦੇ ਚੇਲੇ ਰੋਣ ਲਗੇ। [4]ਸ਼ਾਮ ਯਾ ਸਵੇਰੇ ਅਚਾਨਕ ਮੈਨੂੰ ਮਾਰ ਦੇਣਗੇ।

ਰੱਖਨਾ ਕਰਤਿ ਰਹੈਂ ਦਿਨ ਰਾਤਿ' ॥ ੪॥ ਦਿਯੋ ਦਿਲਾਸਾ ਸਰਬ ਪੁਕਾਰ। ਸੋ ਲੈ ਗਮਨਯੋਂ ਬੀਚ ਉਜਾਰ। ਜਿਸ ਥਲ ਮਾਰਿ ਕੂਪ ਮਹਿੰ ਡਾਰਾ। ਪਰਯੋ ਮਰਯੋ ਤਿਹ ਸਭਿਨਿ ਨਿਹਾਰਾ॥੫॥ਮਿਲਿ ਕਰਿ ਬ੍ਰਿੰਦਨਿ ਤਬਾਹ ਨਿਕਾਰਾ। ਲਿਯੋ ਉਠਾਇ ਰੌਰ ਬਹੁ ਡਾਰਾ। ਪੁਰਿ ਮਹਿੰ ਨਰ ਮਿਲਿ ਗੇ ਸਮੁਦਾਇ। ਦੇਖਤਿ ਬੋਲਤਿ ਸੰਗ ਸਿਧਾਇ ॥੬॥ ਪਾਯੋ ਜਾਇ ਦੁਰਗ ਕੇ ਪੌਰ। ਮਿਲੇ ਹਜ਼ਾਰਹੁੰ ਮਾਚਯੋ ਰੌਰ। ਜਿਤਿਕ ਬੈਨਵੈ ਪੁਰਿ ਮਹਿੰ ਤਬੈ। ਦੌਰਿ ਦੌਰਿ ਮਿਲਿਕੈ ਤਹਿੰ ਸਬੈ ॥੭॥ ਪਾਤਸ਼ਾਹ ਢਿਗ ਕਰੀ ਪੁਕਾਰ। 'ਦਿਯੋ ਬੈਨਵਾ ਸਿੰਘਨ ਮਾਰਾਨਯਾਉਂ ਲੇਹਿੰ ਗੇ ਕੈ ਦਰ ਮਰੈਂ। ਤਬਿ ਲੌ ਖਾਨ ਪਾਨ ਨਹਿੰ ਕਰੈਂ'॥੮॥ਖਰੇ ਪੌਰ ਆਗੇ ਅਰਰਾਵੈਂ। ਅੰਤਰ ਊਚੀ ਧੁਨੀ ਸੁਨਾਵੈਂ। ਸ਼ਾਹੁ ਅਜੋਗ ਬਾਤ ਪਹਿਚਾਨੀ।–ਡਰੇ ਨ ਮੁਝ ਤੇ ਕੀਨਸਿ ਹਾਨੀ ॥੯॥ਇਸ ਕੋ ਹੁਇ ਸਜ਼ਾਇ ਅਬਿ ਭਾਰੀ।ਛੁਟਨੋ ਦੁਖੇਨ ਜੁ ਖਤਾ ਅਗਾਰੀ–। ਸੁਨਿ ਉਮਰਾਵਨ ਕੀਨ ਉਚਾਰਨ।'ਫਿਰਤ ਸੈਲ ਹਿਤ ਬੀਚ ਬਜਾਰਨ॥੧੦॥ ਸੰਗ ਚਢਹਿੰ ਸਾਠਕ ਅਸਵਾਰ। ਊਚ ਅਵਾਜ਼ ਨਕੀਬ ਉਚਾਰਿ। ਪਿਖਹੁ ਪੁਰੀ ਥਸਿ ਤ੍ਰਾਸ ਨ ਮਾਨਾ। ਦੂਰ ਹੋਇ ਚਹਿ ਦੁੰਦ ਉਠਾਨਾ[1] ॥ ੧੧ ॥ ਪਕਰਿ ਸਜ਼ਾਇ ਦੀਜੀਯਹਿ ਗਾਢੀ। ਤਿਸ ਕੇ ਉਰ ਸ਼ਰੁਰਤਾ ਬਾਢੀ[2]। ਸੁਨਤਿ ਸ਼ਾਹੁ ਤਬਿ ਹੁਕਮ ਉਚਾਰਾ। 'ਤੂਰਨ ਪਹੁੰਚਹੁ ਸਦਨ ਮਝਾਰਾ ॥ ੧੨ ॥ ਪਟ ਸੋਂ ਹਾਥ ਬੰਦਿ ਅਗਵਾਰ। ਆਵਹਿ ਗਰੇ ਕੁਹਾਰੀ ਡਾਰਿ[2]। ਉਚਿਤ ਸਜ਼ਾਇ ਹੋਇ ਹੈ ਤਾਂਹੀ। ਆਨਹੁੰ ਜਾਇ ਦੇਰ ਹੈ ਨਾਂਹੀ' ॥ ੧੩॥ ਸੁਨਿਕੈ ਨਰ ਦੌਰੇ ਤਬਿ ਦੋਇ। ਬੈਠਨ ਜਾਇ ਪਹੁਚੇ ਸੋਇ।ਹੁਕਮ ਸ਼ਾਹੁ ਕੋ ਕਹਯੋ ਕਠੋਰ। 'ਨਿਕਸਹੁ ਚਲਹੁ ਦੁਰਗ ਕੀ ਓਰ ॥ ੧੪ ॥ ਹਤਯੋ ਬੈਨਵਾ ਸ਼ਾਹੁ ਰਿਸਾਯੋ। ਗੁਨਹਿਗਾਰ ਤੂ ਨਿਕਟ ਬੁਲਾਯੋ'। ਸੁਨਿ ਕੈ ਤ੍ਰਾਸ ਮਾਨਿ ਘਰ ਥਿਰਯੋ। ਨਹੀਂ ਨਿਕਸਿ ਕੈ ਜਾਵਨ ਕਰਯੋ॥ ੧੫ ॥ 'ਮੈਂ ਨਹਿੰ ਚਲੌਂ ਨ ਬੈਨਵ ਮਾਰਾ। ਤੁਹਮਤ ਦੇਤਿ ਤੁਫਾਨ ਉਠਾਰਾ'। ਜਾਇ ਦੁਰਗ ਮਹਿੰ ਤਿਨਹਿੰ ਬਤਾਯੋ। 'ਰਹੋ ਹਕਾਰਿ ਸੰਗ ਨਹਿੰ ਆਯੋ' ॥ ੧੬ ॥ ਬਹੁਰ ਸ਼ਾਹੁ ਕਹਿ ਹੁਕਮ ਪਠਾਏ। 'ਇਹਾਂ ਆਉ ਤੁਵ ਨਸ਼ਾਉਂ ਕਰਾਏ। ਨਿਸ਼ਚੈ ਸਾਚ

[1]ਦੇਖੋ ਸ਼ਹਿਰ ਵਿਚ ਵੱਸਕੇ ਡਰ ਨਹੀਂ ਸ਼ੁ ਮੰਨਿਆ, ਜੇ ਦੂਰ ਹੋਵੇ (ਪਾਤਸ਼ਾਹ ਤੋਂ) ਤਾਂ ਦੁੰਦ ਹੀ ਉਠਾਵੇਗਾ। [2]ਪੁਰਾਣੇ ਜ਼ਮਾਨੇ ਦੀ ਸਜ਼ਾ ਸੀ ਕਿ ਗਲ ਵਿਚ ਆਪੇ ਕੁਹਾੜੀ ਪਾਕੇ ਆਖਣਾ ਤੇ ਕਹਿਣਾ ਕਿ ਲਓ ਕੁਹਾੜੀ ਮਾਰਕੇ ਚਾਹੇ ਮਾਰ ਲਓ ਚਾਹੇ ਬਚਾ ਲਓ।

ਝੂਠਿ ਸਭਿ ਹੋਇ। ਬੂਝੈਂ ਭਲੇ ਉਗਾਹ ਜਿ ਕੋਇ'॥ ੧੭॥ ਸੁਨਿ ਕੈ ਗਏ ਜਾਇ ਸਮੁਝਾਯੋ। 'ਹਠ ਨ ਕਰਹੁ ਤੁਝ ਨਿਕਟ ਬੁਲਾਯੋ। ਸ਼ਾਹੁ ਕਹੈ ਸਭਿ ਨਿਰਨੈ ਕਰਿਕੈ। ਸਾਚੋ ਲੇਹਿ ਬਡਾਈ ਫਿਰਿਕੈ॥ ੧੮॥ ਘਰ ਮਹਿੰ ਕਿਮ ਬੈਠਨ ਹੁਇ ਤੇਰੋ। ਦੁਰਗ ਪੌਰ ਪਰ ਰੌਰ ਬਡੇਰੋ। ਭਲੋ ਚਹੈਂ ਜੋ ਅਪਨੋ ਕੈਸੇ। ਮਾਨੋ ਕਹਜੋ ਕਹਤਿ ਹਮ ਜੈਸੇ॥੧੯॥ਨਾਂਹਿਤ ਸੈਨ ਆਨਿ ਕਰਿ ਗਹੈ। ਕਿਸ ਕੀ ਓਟ ਲੇਇ ਥਿਰ ਰਹੈਂ ?' ਸੁਨਿ ਅਜੀਤ ਸਿੰਘ ਨਾਂਹਿਨ ਮਾਨਾ। 'ਗਮਨੋਂ ਨਹੀਂ' ਜਬਾਬ ਬਖਾਨਾ॥ ੨੦॥ ਰਿਸੇ ਦੂਤ ਜੋ ਗਏ ਹਕਾਰਨ। ਹਟੈ ਸ਼ਾਹੁ ਢਿਗ ਕੀਨ ਉਚਾਰਨ। 'ਭਯੋ ਮਵਾਸੀ ਆਇ ਨ ਸੋਊ। ਮਿਲਿ ਸਮੁਝਾਇ ਰਹੇ ਸਭਿ ਕੋਊ॥ ੨੧॥ ਮਾਤ ਨਿਕਟ ਨਰ ਭੇਜਜੋ ਭਲਾ[1]। ਸ਼੍ਰੀ ਗੁਰ ਤੇਗ ਬਹਾਦਰ ਬਦਲਾ[2]। ਖੂਨ ਪੁੱਤ੍ਰ ਤੁਮਰੇ ਕਰਿ ਦਯੋ। ਸੋ ਬਖਸ਼ਹੁ ਕਹੁ ਹਮ ਲੇ ਲਯੋ[3]'॥ ੨੨॥ ਕਹਜੋ ਮਾਤ 'ਮੈਂ ਲਿਖਜੋ ਬਿਦਾਵਾ। ਪਾਰਕ ਹੁਤੋ ਤਜਜੋ, ਨਹਿੰ ਭਾਵਾ। ਸੋ ਬਦਲਾ ਲੇਵੈਂਗੋ ਔਰ। ਜਹਾਂ ਹੋਇ ਲੈਬੇ ਕੀ ਠੌਰ॥ ੨੩॥ ਖਤਾ ਅਜੀਤ ਸਿੰਘ ਨੇ ਠਾਨੇ। ਸੋ ਤੁਮ ਜਾਨੋ ਕੈ ਉਹ ਜਾਨੇ। ਹਮਰੇ ਲਗਿ ਤਿਸ ਕਾਰ ਨ ਕੋਈ। ਬਾਂਛ ਤ ਕਰੋ ਆਪ ਅਰੁ ਸੋਈ'॥ ੨੪॥ ਸੁਨਿਕੈ ਸ਼ਾਹੁ ਕੋਪ ਕਰਿ ਭਾਰੋ। ਸਭਿ ਮਹਿੰ ਬਿਦਤੀ ਹੁਕਮ ਉਚਾਰੋ। 'ਦੌ ਪਲਟਨ[4] ਪਹੁੰਚਹਿ ਇਸ ਕਾਲਾ। ਲਰਹਿ ਲਰਨ, ਨਹਿੰ ਕੀਜੈ ਟਾਲਾ॥ ੨੫॥ ਜਬਿ ਲੌ ਪਕਰਜੋ ਜਾਇ ਨ, ਮਾਰੋ। ਭਿਰਹਿ ਆਪ, ਹੱਥਯਾਰ ਪ੍ਰਹਾਰੋ'। ਤਤਛਿਨ ਸੈਨ ਚਲੀ ਤਹਿੰ ਆਈ। ਸੁਨੀ ਅਜੀਤ ਸਿੰਘ ਥਹਿਰਾਈ[5]॥ ੨੬॥ ਸਿੰਘ ਸਕੇਲੇ ਮਸਲਤ ਕੀਨ। 'ਅਬਿ ਤੌ ਜੰਗ ਕਰਨ ਹੀ ਚੀਨ। ਲਰਿ ਕਰਿ ਮਰਹਿ ਸੁ ਧਰਮ ਹਮਾਰਾ। ਗੀਦਰ ਮੌਤ ਮਰਨ ਬੁਰਿਆਰਾ'॥ ੨੭॥ ਇੱਤ੍ਰਾਦਿਕ ਕਹਿ ਹ੍ਵੈ ਕਰਿ ਗਾਢੇ। ਲਰਨ ਹੇਤੁ ਲੈ ਆਯੁਧ ਠਾਢੇ।ਜਬਹਿ ਫੌਜ ਜਾਨੀ ਨਿਯਰਾਈ।ਪੁੰਜ ਤੁਫੈਗਨਿ ਸਮੁਖ ਚਲਾਈ॥ ੨੮॥ ਬਰੇ ਨਿਕੋਤ ਸੁਚੇਤ ਬਿਸਾਲੇ। ਪਰਜੋ ਜੰਗ ਉਠਿ ਸ਼ਬਦ ਕਰਾਲੇ। ਊਚੇ ਚਢਿ ਓਟੇ ਕਰਿ ਥਿਰੇ।

[1](ਪਾਤਸ਼ਾਹ ਨੇ) ਮਾਤਾ ਜੀ ਪਾਸ ਭਲਾ ਪੁਰਸ਼ ਭੇਜਿਆ। [2]ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਬਦਲਾ ਬਖਸ਼ੋ ਤੇ ਆਖੋ ਕਿ ਅਸਾਂ ਲੈ ਲਿਆ ਹੈ। [3]ਪਲਟਨ ਪਦ ਅੰਗ੍ਰੇਜ਼ੀ ਲਫਜ਼ ਪਲੈਟੂਨ ਤੋਂ ਬਣਿਆ ਹੈ ਜਿਸ ਵਿਚ ਹੁਣ ੪ ਤੋਂ ੧੦ ਕੰਪਣੀਆਂ ਹੁੰਦੀਆਂ ਹਨ ਤੇ ਜੰਗ ਸਮੇਂ ਲਗ ਪਗ ੧੦੦੦ ਨੇਮੇ ਹੁੰਦੇ ਹਨ। ਅੰਗ੍ਰੇਜ਼ੀ ਵਿਚ ਇਕ ਪਦ ਬਟੈਲੀਅਨ ਬੀ ਲਗ ਪਗ ਇਹੋ ਅਰਥ ਰਖਦਾ ਹੈ। [5]ਕੰਬ ਗਿਆ।

ਜ੍ਵਾਲਾਬਮਣੀ ਛੋਰਤਿ ਖਰੇ ॥ ੨੯ ॥ ਉਤ ਤੇ ਵ ਹਰ ਤੁਰਕ ਸਮੁਦਾਏ। ਰਚੇ ਮੋਰਚੇ ਤੁਪਕ ਚਲਾਏ। ਮਾਰਿ ਮਾਰਿ ਕਰਿ ਚਹੁੰਦਿਸ਼ਿ ਘੋਰੇ। ਅਧਿਕ ਵਧਹਿੰ ਫੇਰੇ ਫਿਰ ਨੇਰੇ ॥੩੦॥ ਅੰਤਰ ਮਾਰਨ ਮਰਨ ਅਰੰਭਾ। ਪਰੇ ਜੋਗ ਨਰ ਕਰੇ ਅਚੰਭ।ਗੋਰੀ ਲਗਿ ਫੋਰੀ ਭਟ ਦੇ ਹ। ਛੋਰੀ ਤੁਪਕ ਤੁਰਤ ਭਰਿ ਲੋਹਿੰ ॥੩੧॥ ਢੁਕਹਿੰ ਨੇਰ ਹੋਲਾ ਜਬਿ ਘਾਲਹਿੰ।ਸਮੁਖ ਨਿਕਸਿ ਬਾਢਤਿ ਕਰਵਾਲਹਿੰ[1]। ਭੁਜਦੰਡਨ ਅਰੁ ਗ੍ਰੀਵਾ ਕਾਟਹਿੰ। ਬਰਜਤਿ ਤਰਜਤਿ ਤਕਿ ਤਕਿ ਡਾਟਹਿੰ ॥ ੩੨ ॥ ਪ੍ਰਥਮ ਦਿਵਸ ਲਰਿ ਸੰਧਨਾ ਪਰੀ। ਭਏ ਤਿਮਰ ਸੈਨਾ ਤਹਿੰ ਥਿਰੀ। ਟਿਕੇ ਮੋਰਚਨ ਤੁਪਕ ਚਲਾਵਹਿੰ। ਅੰਤਰ ਆਵਨ ਜਾਨ ਨ ਪਾਵਹਿੰ ॥ ੩੩ ॥ ਮਾਤ ਸੁੰਦਰੀ ਚਿੰਤ ਘਨੇਰੀ। ਕਰਨੋ ਕੁਕਰਮ ਕੁਪੁੱਤ੍ਰ ਕੁਫੇਰੀ।ਕੁਛ ਬਸ ਚਲਹਿ ਨ ਅਪਨੋ ਜਾਨ।ਦੀਨ ਮਨਾ ਦੁਖ ਲਹਤਿ ਮਹਾਨਾ ॥ ੩੪ ॥ ਪਛੁਤਾਵਤਿ ਸਭਿ ਨਿਸਾ ਬਿਤਾਈ। ਸੰਗਤਿ ਮਿਲੀ ਆਨਿ ਸਮੁਦਾਈ। ਮਸਤਕ ਟੇਕਿ ਮਾਤ ਸੋਂ ਕਹਯੋ।'ਹਮਹੁ ਸ਼ਾਹੁ ਤੇ ਡਰ ਬਹੁ ਲਹਯੋ ॥ ੩੫ ॥ ਕਹਾਂ ਕੁਕਰਮ ਕੀਨਿ ਸੁਖ ਹਾਨਾ। ਤੁਮਰੋ ਸ੍ਰਾਪ ਸਾਚ ਹੁਇ ਜਾਨਾ। ਪ੍ਰਥਮ ਪਿਥਕ ਬੈਠੇ ਇਸ ਥਾਨ। ਕਹਾਂ ਚਿੰਤ, ਕਯੋਂ ਸੋਚਨ ਠਾਨਿ' ॥੩੬॥ ਇੱਤਮਾਦਿਕ ਦੈ ਧੀਰਜ ਗਏ। ਤਉ ਮਹਾਂ ਦੁਖ ਚਿਤ ਉਪਜਏ। ਲਰਤਿ ਅਜੀਤ ਸਿੰਘ ਬਿਚ ਘਰ ਕੋ। ਵਹਿਰ ਤੁਰਕ ਘੇਰਤਿ ਫਿਰ ਫਿਰਿਕੇ॥੩੭॥ਕਿਤਿਕ ਗਏ ਮਰਿ ਬਾਹਿਰ ਲਰਿਤੇ। ਕਿਤਿਕ ਸਿੰਘ ਅੰਤਰ ਲਰਿ ਮਰਿਤੇ।ਬਾਸੁਰ ਸਰਬ ਲਰੇ ਹਤਿ ਗੋਰੀ। ਢੁਕੇ ਨੇਰ ਦੇ ਤਨ ਕੋ ਫੋਰੀ ॥੩੮॥ ਖੋਦਿ ਮੋਰਚੇ ਓਟੇ ਕਰਿ ਕੇ। ਨਿਕਟ ਹੋਤਿ ਘਰਿ ਕੋ ਦੂਰ ਦੂਰ ਕੇ। ਦੂਸਰ ਦਿਵਸ ਬਿਤੀਤਨੋ ਲਰਤੇ।ਫਿਰੁਤਿ ਘਿਰਤ ਗਨ ਮਾਰਤਿ ਮਰਤੇ ॥ ੩੯ ॥ ਸੰਧਨਾ ਭਈ ਤਿਮਰ ਗਨ ਛਾਯੋ। ਜਾਨਯੋਂ ਸਿੰਘਨ–ਮਰਨੋ ਆਯੋ।ਲਸ਼ਕਰ ਕਹਾਂ ਦੀਹ ਪਤਿਸ਼ਾਹੀ। ਕਹਾਂ ਸਿੰਘ ਹਮ ਪੁਨ ਪੁਰਿ ਮਾਂਹੀ ॥੪੦॥ ਜੋਤਿਕ ਹਮ ਤੇ ਜੋ ਹਹਿੰ ਮਾਰੇ। ਹੱਥਯਾਰਨਿ ਤੇ ਕਰਹਿੰ ਪ੍ਰਹਾਰੇ। ਪੁਨ ਮਰਿ ਰਹਹਿੰ ਨ ਹੁਇ ਕੁਛ ਫੇਰ। ਤੁਰਕਨਿ ਗਨ ਹਮ ਲੀਨੇ ਘੇਰ–॥ ੪੧ ॥ ਅਸ ਹਠਿ ਕਰਿ ਕੈ ਭਿਰੇ ਜੁਝਾਰੇ। ਪਰਹਿੰ ਸ਼ੇਰ ਸਮ ਮੁਖ ਭਭਕਾਰੇ। ਤੁਰਕ ਤੁਪਕ ਗਹਿ ਚਹੁੰ ਦਿਸ਼ਿ ਢੁਕੇ। ਪਾਵਤਿ ਨੇਰ ਮਾਰ ਕਹਿੰ ਕੂਕੇ॥੪੨॥ਸਿੰਘ ਨਿਕਸਿ ਕੈ ਖੜਗ ਪ੍ਰਹਾਰੇ।ਹੁਤੇਨਿਕਟ

[1]ਤਲਵਾਰਾਂ ਵਾਹੁੰਦੇ ਹਨ।

ਸੋ ਕਟਿ ਕਟਿ ਡਾਰੇ। ਪਹਿਲੀ ਰਾਤਿ ਮਚਯੋ ਘਮਸਾਨਾ। ਲੋਥ ਪੋਥਨਾਂ ਹਤਿ ਭੇ ਪ੍ਰਾਨਾ ॥ ੪੩ ॥ ਨਿਜ ਨਿਜ ਥਾਨ ਘਿਰੇ ਹੁਇ ਠਾਂਢੇ। ਆਯੁਧ ਗਹੇ ਹਤਨ ਰਿਪੁ ਗਾਢੇ। ਤੀਨ ਪਹਿਰ ਇਮ ਰਾਤਿ ਬਿਤਾਈ। ਕਿਤਿਕ ਮਰੇ ਭਟ ਕਿਹ ਦੁਚਿਤਾਈ॥੪੪॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਐਨੇ 'ਅਜੀਤ ਸਿੰਘ' ਪ੍ਰਸੰਗ ਬਰਨਨੰ ਨਾਮ ਇਕਤ੍ਰਿੰਸਤੀ ਅੰਸੂ ॥ ੩੧ ॥

੩੨. [ਪਾਲਕ ਅਜੀਤ ਸਿੰਘ ਦਾ ਮਾਰਿਆ ਜਾਣਾ। ਮਾਤਾ ਜੀ ਮਥਰਾ ਆਏ]।

ਦੋਹਰਾ ॥ ਚਿਤ ਅਜੀਤ ਸਿੰਘ ਦਖ ਲਹਯੋ ਲਖਯੋ–ਮਰਨ ਬਨਿ ਆਇ। ਕਿਮ ਬਚਿ ਹੌਂ ਅਬਿ ਸ਼ਾਹੁ ਤੇ ਘੋਰੋ ਪਰਯੋ ਜੁ ਆਇ–॥੧॥ਚੌਪਈ ॥ ਨਿਜ ਇਸਤ੍ਰੀ ਅਰੁ ਪੁੱਤ੍ਰ ਨਿਹਾਰਾ। ਤਿਨਹੁੰ ਸੰਗ ਹੁਇ ਨਿਕਟ ਉਚਾਰਾ। 'ਫਟੇ ਮਲੀਨ ਧਾਰਿ ਕੈ ਚੀਰ। ਤਿਨ ਤੇ ਲੇਹੁ ਅਛਾਦਿ ਸਰੀਰ ॥ ੨ ॥ ਨਿਕਸਿ ਜਾਹੁ ਮਾਤਾ ਕੇ ਪਾਸ। ਤਹਿੰ ਦੁਰਿ ਰਹੀਯਹਿ ਬੀਚ ਅਵਾਸ।ਤੁਮਹਿ ਬਚਾਵਨ ਹੇਤੁ ਉਪਾਇ। ਮਾਤ ਬਿਨਾ ਤੇ ਹੋਇ ਨ ਕਾਇ' ॥੩ ॥ ਸੁਨਿ ਦੋਨਹੁੰ ਖਿੰਥਰ ਤਨ ਧਾਰੇ[1]। ਚੋਰੀ ਨਿਕਸੇ ਵਹਿਰ ਪਧਾਰੇ। ਜਬਿ ਤੁਰਕਨ ਕੋ ਬੀਚੋ ਆਈ। 'ਕੋ ਹੈਂ ਤੂੰ ਕਹੁ ਕਹਾਂ ਸਿਧਾਈ ?' ॥ ੪ ॥ 'ਹਮ ਗਰੀਬ ਜਮਨਾ ਕੇ ਤੀਰ। ਜਾਤਿ ਸਪਰਸ਼ਨ ਨੀਰ ਸਰੀਰ'। ਇਮ ਕਹਿ ਸਦਨ ਮਾਤ ਕੇ ਆਈ। ਰੁਦਤਿ ਬ੍ਰਿਲਾਪਤਿ ਪਰੀ ਸੁ ਪਾਈ ॥੫॥ ਹਠੀ ਸਿੰਘ ਕੋ ਗੋਰਿ ਅਗਾਰੀ। ਕਹੀ'ਪਰੀ ਹਮ ਸ਼ਰਣ ਤਿਹਾਰੀ। ਰਾਖੇ ਜਾਇੰ ਅਬਹਿ ਜਿਸ ਭਾਂਤਿ। ਕਰਹੁ ਉਪਾਵ ਰਾਖੀਏ ਮਾਤ!'॥੬॥ ਘਰ ਪ੍ਰਵਿਸ਼ੇ ਅਵਿਲੋਕੇ ਜਬੈ। ਮਨ ਉਦਬਿਘਨ ਮਾਤ ਭਈ ਤਬੈ[2]। ਹੌਲ ਉਠਯੋ ਦਿਲ ਧੀਰ ਬਿਨਾਸ਼ੀ।–ਮੁਹਿ ਬਿਖਾਦ ਦੇਂ ਲਖਿ ਕਰਿ ਪਾਸੀ[3] ॥ ੭ ॥ ਰਹਯੋ ਨ ਜਾਇ ਨਿਕਟ ਰਖਿ ਇਨ ਕੋ[4]। ਕਰੌਂ ਨਿਕਾਸਨ, ਹੌਂ ਅਨ ਬਨ ਕੋ[5]–ਇੱਤਮਾਦਿਕ ਉਰ ਬਹੁਤ ਬਿਚਾਰਾ। ਤਤਛਿਨ ਮੁਖੀਆ ਸਿੱਖ ਹਕਾਰਾ ॥ ੮ ॥ ਕਹਯੋ ਭੋਤ ਸਭਿ, ਸਮੈਦਨ ਚਰੀ। ਦੌਨ ਚਢਾਇ ਸੰਗ ਚਲਿ ਪਰੀ। ਪੁਰਿ ਤੇ ਨਿਕਸੀ ਤੁਰਤ ਸਿਧਾਈ।ਦੈ ਦਿਨ ਬਿਤੇ ਭਰਤਗੜ੍ਹ ਆਈ ॥੯॥ ਭਈ ਪ੍ਰਭਾਤ ਲਰਤਿ ਪੁਰਿ ਮਾਂਹੀ। ਛਰਤਿ ਅਜੀਤ ਸਿੰਘ ਪਿਖਿ ਤਾਂਹੀ। ਪਰਯੋ

[1] ਪਾਏ ਮੈਲੇ ਕਪੜੇ ਪਹਿਨਕੇ। [2] ਮਾਤਾ ਚਿਤ ਵਿੱਚ ਚਿੰਤਾਤੁਰ ਹੋਈ। [3] (ਹਠੀ ਸਿੰਘ ਨੂੰ) ਮੇਰੇ ਪਾਸ ਵੇਖਕੇ (ਤੁਰਕ) ਮੈਨੂੰ ਦੁੱਖ ਦੇਣਗੇ। [4] (ਦਿੱਲੀ ਵਿੱਚ) ਰਿਹਾ ਨਹੀਂ ਜਾ ਸਕਦਾ ਇਹਨਾਂ ਨੂੰ ਪਾਸ ਰੱਖ ਕੇ। [5] ਜੇ ਕੱਢ ਦੇਵਾਂ ਤਾਂ ਫੇਰ ਬੀ ਅਣਥਣ ਹੈ।

ਘਮੰਡ ਤੁਫੰਗਨਿ ਕੇਰਾ। ਅਰਧਕ ਸਿੰਘ ਮਰੇ ਤਿਸ ਬੇਰਾ ॥੧੦॥ ਤ੍ਰਸਤਿ ਹਿਰਾਸਨੋ, ਧੀਰ ਨ ਰਹੀ ।–ਛਪੋਂ ਜਾਇ ਕਰਿ ਭਾਜੋਂ ਕਹੀਂ–। ਬਹੁਤ ਬਿਚਾਰਤਿ ਕਾਤੁਰ ਹੋਵਾ। ਘੇਰੋ ਚਹੁੰ ਦਿਸ਼ਿ ਮਹਿੰ ਦਿਢ ਜੋਵਾ ॥੧੧॥ ਰਹੈ ਨਿਕਟ ਭਟ ਰਣ ਹਿਤ ਥੋਰੇ।ਢੂਕੇ ਤੁਰਕ ਤੀਰ ਚਹੁੰ ਓਰੇ।ਨੀਠਨੀਠ ਮੰਧਨਾ ਲਗਿ ਲਰੇ। ਦਸਕ ਸਿੰਘ ਰਹਿਗੇ,ਸਭਿ ਮਰੇ ॥੧੨॥ ਕਰੀ ਸ਼ੀਘ੍ਰਤਾ ਚਰਨ ਅਜਾਹਰ[1]। ਨਿਕਸਿ ਅਜੀਤ ਸਿੰਘ ਗਾ ਬਾਹਰ। ਭੁਸ ਬੀਚਤਿ ਜੋ ਬ੍ਰਿੰਦ ਕਲਾਲ।ਹੁਤੇ ਸਿੱਖ ਤਿਸ ਕੇ ਪੁਰਿ ਜਾਲ॥੧੩॥ਤਿਨਕੇ ਸਦਨ ਜਾਇ ਕਰਿ ਵਰਨੋ। ਕੋਸ਼ਠ ਮਹਿੰ ਭੁਸ ਤਿਸ ਬਿਚ ਦੁਰਨੋ। ਪੀਛੇ ਸਿੰਘ ਕਤਲ ਸਭਿ ਕਰੇ।ਲੂਟਨੋ ਸਦਨ ਤੁਰਕ ਗਨ ਬਰੇ॥੧੪॥ਪ੍ਰਾਤ ਭਈ ਕਹਿ ਸ਼ਾਹੁ ਖੁਜਾਯੋ। ਮਰਨੋ ਅਜੀਤ ਸਿੰਘ ਨਹਿੰ ਪਾਯੋ। ਬਹੁ ਲੋਗਨ ਮਿਲਿ ਤਬਹਿ ਬਿਚਾਰਾ। ਲਰਤਿ ਨ ਇਸ ਥਲ ਮਹਿੰ ਰਿਪੁ ਮਾਰ॥੧੫॥ਨਿਕਸਿ ਛਪਨੋ ਕਿਸਕੇ ਘਰ ਜਾਈ।ਜੇ ਕਰਿ ਇਹਾਂ ਲੋਥ ਨਹਿੰ ਪਾਈ। ਸਰਬ ਬ੍ਰਿਤੰਤ ਸੁਨਨੋ ਜਬਿ ਸ਼ਾਹੁ। ਦੁਰਨੋ ਨਿਕੇਤ ਕਿਸੀ ਪੁਰਿ ਮਾਂਹੁ ॥ ੧੬ ॥ ਕਹਿ ਕਰਿ ਤਬਿ ਢੰਡੀ ਪਿਟਵਾਈ। ਸਭਿ ਪੁਰਿਜਨ ਕੋ ਸ਼ੁਨਨ ਪਾਈ। 'ਦੁਰਨੋ ਸਦਨ ਜਿਸ, ਆਨ ਬਤਾਵੈ।ਅਬਿ ਬਚ ਰਹੈ, ਨ ਸੰਕਟ ਪਾਵੈ॥ ੧੭ ॥ ਨਾਂਹਿਤ ਜਬਿ ਪੀਛੇ ਹੁਇ ਜ਼ਾਹਿਰ। ਦੈਹੌਂ ਦੰਡ ਨਿਕਾਸੋਂ ਬਾਹਿਰ। ਫਾਸੀ ਦੇ ਦੇ ਹਤੌਂ ਕੁਟੇਬ। ਬਚਹਿੰ ਨ ਕੈਸੇ ਲੇਹਿ ਅਲੇਬ' ॥੧੮॥ ਸੁਨਿ ਕਲਾਲ ਦਿਲ ਹੋਲ ਬਿਸਾਲਾ। ਜਾਇ ਬਤਾਇ ਦਿਯੋ ਤਿਸ ਕਾਲਾ। 'ਛਪਨੋ ਆਨਿ ਕਰਿ ਹੈ ਘਰਿ ਮੇਰੇ। ਪਠਿ ਦੀਜੈ ਮੁਝ ਸੰਗ ਘਨੇਰੇ' ॥ ੧੯ ॥ ਲੈ ਕਰਿ ਗਮਨਨੋ ਮਾਤ ਸਿਪਾਹੀ। ਜਾਇ ਦਿਖਾਯੋ ਨਿਜ ਘਰ ਮਾਂਹੀ। ਗਹਿ ਲੀਨੋ ਤਹਿੰ ਤੇ ਤਤਕਾਲਾ। ਪਹੁੰਚੇ ਸ਼ਾਹੁ ਨਿਕਟ ਨਰ ਜਾਲਾ ॥ ੨੦ ॥ ਹੇਰਤਿ ਹੁਕਮ ਦੀਨ ਰਿਸ ਧਰਿਕੈ। 'ਗਜ ਕੇ ਪਗ ਸੋਂ ਬੰਧਨ ਕਰਿਕੈ। ਬਾਰਿ ਬਾਰਿ ਪੁਰਿ ਗਰੀਅਨਿ ਫੇਰੋ। ਨਿਕਸੈਂ ਪ੍ਰਾਨ ਵਹਿਰ ਤਬਿ ਗੇਰੋ' ॥੨੧॥ਪਾਇ ਦਾਮ ਦਿਢ ਬੰਧਨ ਕਰਨੋ। ਕੁੰਚਰ ਸੰਗਿ ਬੰਧੇ ਪੁਰਿ ਫਿਰਨੋ। ਔਂਚਤਿ ਚਰਨ ਘਸੀਟਤਿ ਚਲਨੋ। ਹੋਰਨ ਹੇਤ ਪੁੰਜ ਨਰ ਮਿਲਨੋ ॥ ੨੨ ॥ ਹਾਇ ਹਾਇ ਕਰਿ ਬਹੁ ਬਿਲਲਾਯੋ। ਮਾਤਾ ਮ੍ਰਾਪ ਦੀਨ ਚਿਤ ਆਯੋ। ਰਿਦੇ ਬਿਸੂਰਤਿ ਬਹੁ ਦੁਖ ਪਾਵੈ। ਉਤਰਨੋ ਮਾਸ

[1]ਗੁਪਤ ਚੱਲ ਪੈਣ ਦੀ ਕਾਹਲੀ ਕੀਤੀ। [ਅ+ਜਾਹਰ=ਗੁਪਤ । ਚਰਨ=ਚੱਲਣ ਦੀ]। (ਅ) ਲੁਕਕੇ ਚਰਨਾਂ ਦੀ ਕਾਹਲੀ ਕੀਤੀ ਭਾਵ ਨੱਸ ਗਿਆ।

ਹਾਡ ਵਿਸ਼ਟਾਵੈਂ ॥ ੨੩ ॥ ਸਗਰੇ ਦਿਨ ਮਹਿੰ ਫੇਰਨਿ ਕਰਨੋ। ਗਰੀ ਬਜਾਰਨ ਮਹਿੰ ਗਜ ਫਿਰਨੋ। ਤਊ ਨ ਨਿਕਸੇ ਪ੍ਰਾਨ ਤਿਸੀ ਕੇ। ਬਹੁ ਦੁਖ ਪਾਵਨ ਸ੍ਰਾਪ ਜਿਸੀ ਕੇ[1] ॥ ੨੪ ॥ ਨਿਕਸਨੋ ਸੰਧਨਾ ਮੈਂ ਪੁਰਿ ਬਾਹਰ। ਗਏ ਪਹਾਰੀ ਲਘੁ[2] ਜਿਸ ਠਾਹਰ। ਊਚ ਨੀਚ ਥਲ ਪਰ ਜਥਿ ਫਿਰਨੋ। ਤਥਿ ਸਿਰ ਪਗ ਤਰਿ ਦਬਿ[3] ਫੁਟ ਪਰਨੋ ॥ ੨੫ ॥ ਇਮ ਦੱਲੀ ਪੁਰਿ ਮਹਿੰ ਸੋ ਮਾਰਾ। ਸਿੱਖਨਿ ਮਹਾਂ ਤ੍ਰਾਸ ਕੋ ਧਾਰਾ*।

---

[1]ਜਿਸ ਨੂੰ ਬਹੁਤ ਦੁਖ ਪਾਵਣ ਦਾ ਸ੍ਰਾਪ ਹੈਸੀ। [2]ਛੋਟੀ ਪਹਾੜੀ। [3](ਹਾਥੀ ਦੇ) ਪੈਰਾਂ ਤਲੇ ਦਬ ਕੇ ਸਿਰ।

*ਪਾਲਕ ਅਜੀਤ ਸਿੰਘ ਦੇ ਚਲਾਣੇ ਦਾ ਸਮਤ ਕਈ ੧੭੭੫-੭੬ ਖਿਆਲ ਕਰਦੇ ਹਨ। ਗੁ: ਪ੍ਰ: ਸੂ: ਵਿਚ ਇਸ ਦੇ ਮਾਤਾ ਜੀ ਪਾਸ ਆਉਣ ਦਾ ਸਮਤ ੧੭੬੪ ਸਹੀ ਪੈਂਦਾ ਹੈ। ਤੁਰੇ ਇਸਦੀ ਉਮਰ ਪੰਜ ਬਰਸ ਲਿਖੀ ਹੈ (ਦੇਖੋ ਅੰਸ ੧ ਅਧ੍ਯਾ ੪੪ ਅੰਕ ੨੩)। ਇਸ ਹਿਸਾਬ ੧੭੭੫ ਵਿਚ ਪਾਲਕ ੧੬ ਬਰਸ ਦਾ ਹੋਇਆ। ਸੋਲਾਂ ਵਰ੍ਹੇ ਦੇ ਘਰ ਪੁੱਤ੍ਰ ਹੋ ਜਾਣਾ ਤੇ ਉਸ ਦਾ ਸ਼ਹਿਰ ਵਿੱਚ ਰਈਸ ਬਣਕੇ ਫਿਰ ਨਿਕਲਨਾ, ਮਾਤਾ ਜੀ ਨਾਲ ਅਨੇਕ, ਗੁਰੂ ਬਣਨ ਦੇ ਦਾਵੇ, ਸਾਰੀਆਂ ਗਲਾਂ ਅਗ਼ਲਬ ਨਹੀਂ ਜਾਪਦੀਆਂ। ਖੋਜ ਕਰਦਿਆਂ ਸਾਨੂੰ ਇਕ ੧੮੩੬ ਦੀ ਲਿਖਤ ਵਿੱਚ ਪਾਲਕ ਅਜੀਤ ਸਿੰਘ ਦਾ ਚਲਾਣਾ ੧੭੮੦ ਬਿ: ਦਿੱਤਾ ਮਿਲਿਆ ਹੈ। ਇਸ ਦਾ ਵਤਨ ਬੁਰਹਾਨ ਪੁਰ ਦੱਸਿਆ ਹੈ ਤੇ ਜ਼ਾਤ ਖੱਤਰੀ ਦੱਸੀ ਹੈ; ਜਾਪਦਾ ਇਹ ਬੀ ਹੈ ਕਿ ੧੭੬੪ ਵਿਚ ਪਾਲਕ ਦੀ ਉਮਰ ਪੰਜ ਬਰਸ ਤੋਂ ਵਡੇਰੀ ਹੋਣੀਹੈ। ਏਹ ਗਲਾਂ ਵਧੇਰੇ ਖੋਜ ਤਲਬ ਹਨ, ਨਾਲੇ ਇਹ ਗਲ ਬੀ ਕਿ ਪਾਲਕ ਨੇ ਕੇਸਾਂ ਦੀ ਬੇਅਦੱਬੀ ਪਹਿਲੋਂ ਕੀਤੀ ਸੀ, ਯਾ ਬੇਨਵਾ ਵਾਲੇ ਮਾਮਲੇ ਪਰ ਪਕੜੇ ਜਾਣ ਤੇ ਤੁਰਕਾਂ ਨੇ ਜਬਰੀ ਕੀਤੀ ਸੀ, ਕਿਉਂਕਿ ਇਹ ਪਹਿਲੀ ਸਾਖੀ ੧੮੩੬ ਵਾਲੇ ਲੇਖ ਵਿੱਚ ਨਹੀਂ ਦਿੱਤੀ। ਦੂਸਰੇ ਇਹ ਬੀ ਖੋਜ ਤਲਬ ਬਾਤ ਹੈ ਕਿ ਪਾਲਕ ਨੇ ਬੇਨਵਾ ਮਰਵਾਇਆ ਸੀ ਯਾ ਕਿ ਉਸ ਦਾ ਸ਼ਾਹੀ ਠਾਠ ਬਾਠ ਦੇਖਕੇ ਅਰ ਉਸ ਪਾਸ ਮੰਗਤਾਂ ਦੇ ਮੇਲੇ ਲੱਗਦੇ ਤੱਕ ਕੇ ਤੁਰਕ ਉਮਰਾਵਾਂ ਨੇ ਖੌਫ ਖਾਧਾ ਕਿ ਕਿਤੇ ਬੰਦੇ ਵਾਂਙੂ ਇਹ ਬੀ ਫੇਰ ਨਾ ਪਕੜ ਜਾਵੇ ਤੇ ਉਸ ਦੇ ਜੀਵਨ ਨੂੰ ਸਮਾਪਤ ਕਰਨ ਵਾਸਤੇ ਬੇਨਵਾ ਨੂੰ ਮਾਰ ਦੇਣ ਦੀ ਊਨ ਉਸ ਦੇ ਸਿਰ ਪਰ ਥੱਪ ਕੇ ਬੰਦੇ ਵਰਗੇ ਦਿੱਸ ਰਹੇ ਖ਼ਤਰੇ ਤੋਂ ਛੁੱਟੀ ਪਾਈ। ਇਸ ਵੇਲੇ ਪਾਤਸ਼ਾਹ ਮੁਹੰਮਦ ਸ਼ਾਹ ਰੰਗੀਲਾ ਸੀ, ਬੇਨਵਾ ਦੇ ਮਰਨੇ ਦਾ ਉਗਾਹ ਸਿਵਾ ਇਕ ਅਯਾਲੀ ਦੇ ਕੋਈ ਨਹੀਂ ਜਿਸ ਨੇ ਬੀ ਕਈ ਦਿਨ ਮਗਰੋਂ ਦੇਸਿਆ ਹੈ। ਐਹੋ ਜਹੇ ਤੁਫਾਨ ਘੜ ਲੈਣੇ ਉਸ ਸਮੇਂ ਕੁਛ ਕਠਨ ਨਹੀਂ ਸਨ। ਫਿਰ ਪਤਾ ਚਲਦਾ ਹੈ ਕਿ ਮਾਤਾ ਜੀ ਨੇ ੧੭੮੮ ਬਿ: ਤੋਂ ਮੰਗਤਾਂ ਦਾ ਜੁੜਨਾ ਅੰਮ੍ਰਿਤਸਰ ਕਰ ਦਿੱਤਾ ਸੀ, ਇਸ ਤੋਂ ਭਾਰੀ ਖਿਆਲ ਹੁੰਦਾ ਹੈ ਕਿ ਉਸ ਤੋਂ ਪਹਿਲਾਂ ਅਜੀਤ ਸਿੰਘ ਦੇ ਗਿਰਦੇ ਮੇਲੇ ਲਗਣੇ, ਮੰਗਤਾਂ ਜੁੜਨੀਆਂ ਉਸ ਦੇ ਮਾਰੇ ਜਾਣ ਦਾ ਰਾਜ਼-ਹੇਤਕ ਕਾਰਨ ਅਸਲ ਵਿੱਚ ਸਨ। ਇਸ ਲਈ ਇਸ ਪਾਸੇ ਬੀ ਖੋਜ ਦੀ ਲੋੜ ਵਿਸ਼ੇਸ਼ ਹੈ।

ਉਤ ਮਾਤਾ ਸੁੰਦਰੀ ਜਬਿ ਗਈ। ਦਿਨ ਦ੍ਵਾਦਸ਼ ਤਹਿੰ ਥਾਸਤਿ ਭਈ ॥ ੨੬ ॥ ਭਈ ਨਰੇਸ਼ੁਰ ਕੋ ਸੁਧਿ ਤਹਾਂ। ਗੁਰ ਪਤਨੀ ਪਹੁੰਚੀ ਪੁਰਿ ਇਹਾਂ। ਸ਼ਾਹੁ ਸੰਗ ਕੁਛ ਬਿਗਰੀ ਬਾਤ। ਪਾਲਕ ਪਸ਼ਚਾਤੀ ਕਿਧ ਘਾਤ[1] ॥ ੨੭ ॥ ਭਰਜੋ ਮੂਢ[2] ਨਿਜ ਮਨੁਜ ਪਠਾਯੋ। ਮਾਤ ਸੁੰਦਰੀ ਕੋ ਢਿਗ ਆਯੋ। ਹਾਥ ਜੋਰਿ ਤਬਿ ਬਾਤ ਸੁਨਾਈ। 'ਕਰਹੁ ਨ ਅਪਨਿ ਸ਼ਾਸ ਇਸ ਥਾਂਈ ॥ ੨੮ ॥—ਸ਼ਾਹੁ ਕੇ ਸੰਗ ਬਿਗਾਰ ਤੁਹਾਰਾ—। ਸੁਨਿ ਭੂਪਤਿ ਨੇ ਤ੍ਰਾਸ ਬਿਚਾਰਾ। ਅਪਰ ਸਥਾਨ ਥਾਸ ਕੋ ਕਰੀਯਹਿ। ਨਿਜ ਵਸਤੂ ਲੇ ਅਪਰ ਸਿਧਰੀਯਹਿ' ॥ ੨੯ ॥ ਸੁਨਿ ਮਾਤਾ ਮਨ ਚਿੰਤ ਉਪਾਈ। ਚਲਿਬੇ ਹਿਤ ਤਯਾਰੀ ਕਰਿਵਾਈ। ਚਢਿ ਸਯੰਦਨ ਪਰ ਤੁਰਤ ਪਧਾਰੀ। ਪਹੁੰਚੀ ਮਥੁਰਾ ਪੁਰੀ ਮਝਾਰੀ ॥ ੩੦ ॥ ਜਮਨਾ ਤੀਰ ਕਰਜੋ ਨਿਜ ਡੇਰਾ। ਤਹਿੰ ਪੁਰਿਪਾਲਕ[3] ਸੁਨਿ ਤਿਸ ਬੇਰਾ। ਲੈ ਕਰਿ ਭੇਟ ਮਿਲਿਨਿ ਕੋ ਆਵਾ। ਹਾਥ ਜੋਰਿ ਪਗ ਮਾਥ ਟਿਕਾਵਾ ॥ ੩੧ ॥ 'ਕਰਹੁ ਮਾਤ ਜੀ! ਪੁਰਿ ਮਹਿੰ ਥਾਸਾ। ਲੈ ਦੇਵਹੁ ਮੈਂ ਰੁਚਿਰ ਅਵਾਸਾ। ਜੋ ਪੁਰਿ ਕੋ ਰਾਜੇ ਤੁਮ ਦਾਸ[4]। ਪਠਵੌਂ ਖ਼ਬਰ ਛਿੱਪ੍ਰ ਤਿਨ ਪਾਸ ॥ ੩੨ ॥ ਸਕਲ ਭਾਂਤਿ ਕੋ ਦੇਹਿੰ ਗੁਜ਼ਾਰਾ। ਸਮਾ ਬਿਤਾਵਹੁ ਬੈਠਿ ਸੁਖਾਰਾ'। ਇਮ ਕਹਿ ਲੇ ਕਰਿ ਅੰਤਰ ਗਯੋ। ਸ਼ੁਭ ਅਵਾਸ ਮਹਿੰ ਥਾਸਾ ਦਯੋ ॥ ੩੩ ॥ ਬਾਂਛਤਿ ਸਰਬ ਵਸਤੂ ਪਹੁੰਚਾਈ। ਬਹਤ ਭਾਵ ਤੇ ਸੇਵ ਕਮਾਈ। ਪੁਨ ਜੋ ਪੁਰਿ ਕੋ ਸੁਧਿ ਪਹੁੰਚਾਈ। 'ਮਾਤ ਤੁਹਾਰੇ ਪੁਰਿ ਮਹਿੰ ਆਈ' ॥ ੩੪ ॥ ਸੁਨਿ ਕਰਿ ਤਿਨਹੁੰ ਗ੍ਰਾਮ ਦੁਇ ਦੀਏ। ਲਿਖਿ ਕਰਿ ਪਟੇ ਪਠਾਵਨ ਕੀਏ। ਅਪਰ ਤਗੀਦ ਕਰੀ ਬਹੁ ਭਾਂਤੀ। 'ਸੇਵਾ ਕਰਹੁ ਮਾਤ ਦਿਨ ਰਾਤੀ ॥ ੩੫ ॥ ਸੁੰਦਰ ਘਰ ਦੀਜੈ ਬਨਵਾਇ। ਬਾਂਛਤਿ ਵਸਤੂ ਸਰਬ ਪੁਚਾਇ'। ਪੁਰਿ ਪਾਲਕ ਢਿਗ ਪਠਜੋ ਸੁ ਆਯੋ। ਸਭਿ ਮਾਤਾ ਕੋ ਪਾਸ ਸੁਨਾਯੋ ॥ ੩੬ ॥ ਮਥਰਾ ਨਿਕਟ ਦਏ ਦੋ ਗ੍ਰਾਮੂ। ਸਦਨ ਬਨਾਇ ਦੀਨਿ ਅਭਿਰਾਮੂ। ਅਬਿ ਲਗਿ ਮਥਰਾ ਮਹਿੰ ਸੁ ਹਵੇਲੀ। ਦਰਸਹਿੰ ਤਹਾਂ ਖਰੀ ਸੁ ਇਕੇਲੀ ॥ ੩੭ ॥ ਮਾਤ ਸੁੰਦਰੀ ਥਾਸਾ ਕਰਜੋ। ਸਗਰੋ ਤ੍ਰਾਸ ਨਿਵਾਰ ਬਿਦਰਜੋ[5]। ਹਠੀ ਸਿੰਘ ਕੋ ਨਿਤ ਪ੍ਰਿਤਪਾਲੇ। ਰੁਚਿ ਤੇ ਆਛੇ ਅਸਨ ਖੁਆਲੇ ॥ ੩੮ ॥ ਅਪਰ ਦਰੂਬ ਸਿਖ ਸੰਗਤਿ ਕੇਰਾ। ਪਹੁੰਚਹਿ ਮਥੁਰਾ

[1](ਮਾਤਾ ਦੇ ਚਲੇ ਆਉਣ) ਮਗਰੋਂ ਪਾਲਕ (ਅਜੀਤ ਸਿੰਘ) ਨੂੰ(ਪਾਤਸ਼ਾਹ ਨੇ ਮਰਵਾ ਦਿਤਾ ਹੈ। [2]ਮੂਰਖ (ਭਰਤ ਪੁਰ ਦਾ ਰਾਜਾ)। [3]ਸ਼ਹਿਰ ਦਾ ਹਾਕਮ। [4]ਜੋ ਪੁਰ ਦਾ ਰਾਜਾ ਆਪ ਦਾ ਸੇਵਕ ਹੈ। [5]ਦੂਰ ਕੀਤਾ।

ਮਹਿੰ ਤਿਸ ਬੇਰਾ। ਪ੍ਰਥਮ ਸਮਾਨ ਆਮਦਨ ਆਵੈ। ਤਿਮ ਹੀ ਖਰਚ ਹੋਤਿ ਨਿਤ ਜਾਵੈ ॥ ੩੯ ॥ ਹਠੀ ਸਿੰਘ ਕੋ ਹੇਤੁ ਤੁਰੰਗ। ਲੀਏ ਮੋਲ ਸੁੰਦਰ ਸਰਬੰਗ। ਚਾਕਰ ਸਿੰਘ ਪਾਸ ਤਿਮ ਰਾਖੇ। ਜਥਾ ਅਜੀਤ ਸਿੰਘ ਅਭਿਲਾਖੇ ॥੪੦॥ ਵਹਿਰ ਚਵੈ ਹਿਤ ਸੈਲ ਅਖੇਰਾ। ਖਰਚਨ ਲਗਸੋ ਦਰਬ ਬਹੁਤੇਰਾ। ਪਿਤ ਕੇ ਸਮ ਸਭਿ ਕਛੂ ਬਨਾਯੋ। ਮਾਤਾ ਹੇਰਿ ਹੇਰਿ ਸੁਖ ਪਾਯੋ ॥੪੧॥ ਕਰਸੋ ਦੇਹੁਰਾ ਗੁਰੂ ਨਵਮ ਕੋ। ਹੁਕਮ ਭਯੋ ਜਬਿ ਗੁਰੂ ਦਸਮ ਕੋ* । ਸਿਖ ਸੰਗਤਿ ਬਹੁ ਦਰਬ ਲਗਾਯੋ। ਊਚੋ ਮੰਡਪ ਚਾਰੁ ਸੁਹਾਯੋ। ॥ ੪੨ ॥ ਤੁਰਕੋਸ਼ੁਰ ਕੀ ਆਇਸੁ ਪਾਇ। ਛੀਨ ਬੇਨਵੇ ਲੀਨਿ ਸੁ ਥਾਇੰ। ਸੋ ਸਭਿ ਢਾਹਿ ਮਸੀਤ ਚਿਨਾਈ। ਅਪਨੋ ਦਰਬ ਲਾਇ ਸਮੁਦਾਈ॥੪੩॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰ ਐਨੇ 'ਹਠੀ ਸਿੰਘ' ਪ੍ਰਸੰਗ ਬਰਨਨੰ ਨਾਮ ਦੋਇ ਤ੍ਰੈਸਤੀ ਅੰਸੂ ॥ ੩੨ ॥

੩੩. [ਹਠੀ ਸਿੰਘ ਦੀ ਕਰਤੂਤ। ਮਾਤਾ ਜੀ ਫਿਰ ਦਿੱਲੀ ਆਏ]।

ਦੋਹਰਾ ॥ ਪ੍ਰਿਤਪਾਲਤਿ ਹੈ ਪੁੱਤ੍ਰ ਸਮ ਕਰਹਿ ਸਨੇਹ ਬਿਸਾਲ। ਕਰਸੋ ਬਾਸ ਮਥੁਰਾ ਬਿਖੈ ਸ਼ਾਂਤਿ ਰਿਦੈ ਚਿਰਕਾਲ ॥ ੧ ॥ ਚੌਪਈ ॥ ਬਡੀ ਆਰਬਲ ਭੋਗਨ ਕਰੀ। ਬ੍ਰਿੱਧ ਦੇਹਿ ਹੋਈ ਜਰਜਰੀ। ਦਿੱਲੀ ਆਦਿ ਸੰਗਤਾਂ ਬ੍ਰਿੰਦੈ। ਦੇਤਿ ਉਪਾਇਨ ਭਾਵ ਬਿਲੰਦੈ ॥ ੨ ॥ ਪੂਜਹਿੰ ਮਾਤ ਸੁੰਦਰੀ ਦਰਸਹਿੰ। ਗੁਰ ਗੋਹਣ ਕਹਿ ਮਹਿਮਾ ਹਰਸ਼ਹਿੰ[1]। ਹੈਤਿ ਸਕੇਲਨ ਧਨ ਸਮੁਦਾਯਾ। ਦੂਰ ਦੂਰ ਤੇ ਆਵਤਿ ਮਾਯਾ ॥ ੩ ॥ ਹਠੀ ਸਿੰਘ ਖਰਚਹਿ ਅਰੁ ਖਾਇ। ਪਹਿਰੇ ਜ਼ੇਵਰ ਰਤਨ ਜਰਾਇ। ਪੋਸ਼ਿਸ਼ ਬਹੁਤ ਮੋਲ ਕੀ ਫਬੈ। ਮਾਨੈ ਸਿਖ ਸੰਗਤਿ ਮਿਲਿ ਸਬੈ ॥੪॥ ਜਥਾ ਸਮਾਜ ਪਿਤਾ ਕਾ ਸੁਨਸੋਂ। ਤਥਾ ਸਕਲ ਰਚਿ ਕੈ ਗੁਰ ਬਨਸੋਂ। ਕਰਹਿ ਖਰੀਦਨ ਮੋਲ ਤੁਰੰਗ। ਸੁੰਦਰ ਜ਼ੀਨ ਜ਼ਰੀ ਬਹੁ ਅੰਗ ॥ ੫ ॥ ਹੇਮ ਰਜਤ ਸ਼ਸਤ੍ਰਨਿ ਲਗਵਾਏ। ਸਿੰਘ ਚਾਕਰੀ ਹਿਤ ਰਖਵਾਏ। ਸੰਗ ਅਰੂਢਹਿ ਜਿਤ ਕੋ ਜਾਤ। ਸਭਿ ਮਹਿੰ ਨਿਜ ਦਿਖਾਇ ਭਲਿ ਭਾਂਤਿ ॥ ੬ ॥ ਕਰਹਿ ਸੈਲ ਕੋ ਚਢਹਿ ਅਖੇਰੇ। ਦੁੰਦਭਿ ਬਾਜਤਿ ਚਲਤਿ ਅਗੇਰੇ।ਜ੍ਵਾਲਾਬਮਣੀ ਸੰਗ ਰਖਾਵੈ।ਕਾਨਨ ਕੋ ਪੰਛੀ ਮ੍ਰਿਗ ਘਾਵੈ।

---

[1]ਪ੍ਰਸੰਨ ਹੁੰਦੇ ਹਨ।

*ਦੱਖਣ ਜਾਣ ਤੋਂ ਪਹਿਲਾਂ ਜਦੋਂ ਗੁਰੂ ਜੀ ਦਿੱਲੀ ਆਏ ਸਨ ਤਾਂ ਨਾਵੇਂ ਗੁਰੂ ਜੀ ਦੇ ਸਾਕੇ ਵਾਲੇ ਥਾਂ ਦੇਹੁਰਾ ਸਾਜਣ ਦਾ ਹੁਕਮ ਦਿਤਾ ਸੀ। ਦੇਖੋ ਐਨ ੧ ਅੰਸੂ ੪੩ ਅੰਕ ੩੦ ਤੋਂ ੩੪ ਤੇ ਫੇਰ ਦੇਹੁਰਾ ਬਣਨ ਲਈ ਦੇਖੋ ਐਨ ੨ ਅੰਸੂ ੩੪ ਅੰਕ ੪੧ ਤੋਂ ੪੪।

੭॥ ਮਾਤਾ ਪਾਸ ਆਇ ਜੁਗ ਸਮੈਂ। ਬੈਠਹਿ ਨਿਕਟ ਬੰਦਿ ਕਰ ਨਮੈਂ। ਕਹਿ ਕਹਿ ਸਿੱਖਯਾ ਦੇਤਿ ਘਨੇਰੀ। 'ਨਿਜ ਪਿਤ ਦਸ਼ਾ ਬਿਲੋਚਨ ਹੋਰੀ[1] ॥੮॥ ਗੁਰ ਪ੍ਰਤਾਪ ਤੇ ਕਮੀ ਨ ਕਾਈ।ਆਇ ਪਦਾਰਥ ਨਿਤ ਸਮੁਦਾਈ'। ਅਧਿਕ ਪਢਾਵਹਿ ਸ਼੍ਰੀ ਗੁਰਬਾਨੀ। ਮਹਿਮਾ ਕੋ ਜਨਾਇ ਮਹੀਯਾਨੀ[2] ॥ ੯॥ ਆਰਬਲਾ ਖੋੜਸ ਬਰਖਨ ਕੀ। ਤਰੁਨ ਅਵਸਥਾ ਤਨ ਕੀ ਦਮਕੀ। ਕਬਿ ਕਬਿ ਦਿੱਲੀ ਕੋ ਸਿੱਖ ਜਾਇੰ। ਮਾਤਾ ਕੋ ਮਾਨਹਿੰ ਪਰਿ ਪਾਇ॥੧੦॥ ਗੁਰੂ ਦੇਹੁਰੇ ਕੀ ਬਹੁ ਗਾਥਾ। ਕਰਹਿੰ ਸੁਨਾਵਨਿ ਦੁਖ ਕੋ ਸਾਥਾ। 'ਬਡੋ ਕੁਕਾਜ ਬੈਨਵੇ ਕਰਨੋ। ਥਲ ਢਾਹਨਿ ਲਗਿ ਮਤਸਰ ਭਰਨੋ ॥੧੧॥ ਆਪ ਦਰਾਜ਼ ਮਸੀਤ ਚਿਨਾਈ। ਜਿਸ ਕੋ ਲਗਨੋ ਦਰਬ ਸਮੁਦਾਈ। ਸ਼੍ਰੀ ਗੁਰ ਗੋਬਿੰਦ ਸਿੰਘ ਬਨਾਯੋ। ਦੇ ਆਇਸੁ ਧਨ ਗਨ ਲਗਵਾਯੋ ॥ ੧੨ ॥ ਕੋ ਜਾਨੈ ਅਬਿ ਗੁਰੂ ਸਥਾਨ। ਬਨਹਿ ਕਿ ਨਹੀਂ ਸੁ ਪ੍ਰਥਮ ਸਮਾਨ। ਮਹਾਂ ਅਚਰਜ ਕਰਨੋ ਮ੍ਰਤਿਮੰਦੇ। ਸਿੱਖ ਬਿਬਸ ਭੇ ਬਸ ਨ ਚਲੰਦੇ' ॥ ੧੩ ॥ ਸੁਨਿਕੈ ਮਾਤ ਮੁੰਦਰੀ ਕਹੋ। 'ਸ਼੍ਰੀ ਗੁਰ ਅਸਥਿ ਤਹਾਂ ਅਬਿ ਰਹੋ। ਗਾਡਨ ਕਰੇ ਬਹੁਤ ਹੀ ਨੀਵੇਂ। ਤਿਨ ਤੇ ਪੁਨ ਸਤਿਗੁਰ ਥਲ ਥੀਵੈ[3] ॥੧੪॥ ਪੰਥ ਖਾਲਸਾ ਬਿਦਤਹਿ ਜਬੈ। ਇਕ ਸਰਦਾਰ* ਆਇ ਪੁਨ ਤਬੈ। ਸੋ ਤੁਰ-ਕੋਸ਼ੁਰ ਤੇ ਕਹਿਵਾਇ। ਸਭਿ ਮਸੀਤ ਕੋ ਦੇ ਢਹਿਵਾਇ॥ ੧੫॥ ਸਤਿਗੁਰ ਅਸਥਿਨਿ ਕਾਢ ਦਿਖਾਵੈ। ਬਹੁਰ ਦੇਹੁਰਾ ਮਹਿਦ ਬਨਾਵੈ। ਪੂਜਹਿ ਸਿਖ ਸੰਗਤ ਸਭਿ ਆਇ। ਪ੍ਰਭੁ ਮਨੋਰਥ ਨਿਫਲ ਨ ਜਾਇ' ॥ ੧੬ ॥ ਸੁਨਿ ਦਿਲਵਾਲੀ ਰਿਦੈ ਅਨੰਦਤਿ। ਬਾਰ ਬਾਰ ਮਾਤਹਿੰ ਪਦ ਬੰਦਤਿ। ਅਬਿ ਅਜੀਤ ਸਿੰਘ†ਕੀਨਿ ਕਰਮ। ਪਾਇ ਸ੍ਰਾਪ ਕੋ ਭਯੋ ਬਿਸ਼ਰਮ॥

[1]ਆਪਣੇ ਪਿਤਾ ਦੀ ਦਸ਼ਾ ਨੇਤ੍ਰੀਂ ਤੂੰ ਦੇਖ ਲਈ ਹੈ। [2]ਬਜ਼ੁਰਗ (ਮਾਤਾ)। [3]ਸਤਿਗੁਰਾਂ ਦਾ ਥਾਂ (ਪ੍ਰਗਟ) ਹੋਜਾਵੇਗਾ। *ਸਮਾਂ ਪਾਕੇ ਸਰਦਾਰ ਬਘੇਲ ਸਿੰਘ ਜੀ ਨੇ ਇਹ ਸੇਵਾ ਕੀਤੀ ਸੀ।

†ਏਥੇ ਪਾਠ 'ਹਠੀ ਸਿੰਘ' ਚਾਹੀਦਾ ਹੈ। ਕਿਉਂਕਿ ਹੁਣ ਪ੍ਰਸੰਗ ਹਠੀ ਸਿੰਘ ਦਾ ਚੁਰਿਆ ਹੈ। ਤੇ ਇਸ ਤੁਕ ਦੇ ਅਖੀਰ ,ਪਦ 'ਬਿਸ਼ਰਮ' ਹਠੀ ਸਿੰਘ ਵਾਸਤੇ ਵਰਤਿਆ ਹੈ ਤੇ ਅੱਗੇ ਚੱਲਕੇ ਅੰਕ ੨੫ ਵਿੱਚ ਮਾਤਾ ਜੀ ਹਠੀ ਸਿੰਘ ਨੂੰ 'ਬਿਸ਼ਰਮੀ' ਆਖਦੇ ਹਨ। ੧੯੧ ਦੇ ਨੁਸਖੇ ਵਿੱਚ 'ਅਬ' ਪਦ ਨੂੰ ਹੜਤਾਲ ਨਾਲ 'ਅਸ' ਕੀਤਾ ਹੈ ਤੇ 'ਬਿਸ਼ਰਮ' ਨੂੰ 'ਬਿਸ੍ਰਮ' ਲਿਖਿਆ ਹੈ। ਇਉਂ ਇਹ ਤੁਕਾਂ ਪਿਛਲੇ ਪ੍ਰਸੰਗ ਦੀ ਪੂਰਣਤਾ ਬਣ ਜਾਂਦੀਆਂ ਹਨ ਤੇ 'ਬਿਸ੍ਰਮ' ਦਾ ਅਰਥ ਫਿਰ (ਵਿ+ਸ਼੍ਰਮ=) 'ਆਰਾਮ' ਤੇ 'ਆਰਾਮ' ਤੋਂ ਭਾਵ 'ਮੋਤ' ਲਾਉਣਾ ਪੈਂਦਾ ਹੈ।

੧੭ ॥ ਹਠੀ ਸਿੰਘ ਪਠਿ ਪਠਿ ਗਰਬਾਨੀ।–ਮੈਂ ਭੀ ਕਰੌਂ[1]–ਕਾਮਨਾ ਠਾਨੀ। ਪਰਿ ਬਹੁ ਰਹੈ ਨ ਪਦ ਬਨਿ ਆਵੈ। ਲਿਖਤ ਬਿਚਾਰਤਿ ਸਮੋਂ ਬਿਤਾਵੈ॥੧੮॥ ਜਬਿ ਕਰਿ ਰਹਸੋ ਸ਼ਬਦ[2] ਨਹਿੰ ਬਨਸੋਂ। ਤਬਿ ਸੋ ਲਿਖਸੋ ਗੁਰੂ ਜੋ ਭਨਸੋ। ਤਿਸ ਮਹਿੰ ਸ਼੍ਰੀ ਨਾਨਕ ਕੋ ਨਾਮ। ਸੋ ਨਹਿੰ ਲਿਖਤਿ ਭਯੋ ਤਿਸ ਠਾਮ ॥ ੧੯॥ ਅਪਨੋ ਨਾਮ ਤਹਾਂ ਲਿਖਿ ਦੀਨ। ਸਿੱਖਨ ਪਾਸ ਸੁਨਾਵਨ ਕੀਨ। ਕੇਤਿਕ ਦਿਵਸ ਕਰਤਿ ਇਮ ਭਯੋ। ਇਕ ਸਿਖ ਨਿਕਟ ਮਾਤ ਕੇ ਕਹਸੋ ॥੨੦॥ 'ਸ਼੍ਰੀ ਨਾਨਕ ਕੋ ਨਾਮ ਹਟਾਇ। ਤਿਸ ਥਲ ਅਪਨੋ ਲਿਖਹਿ ਬਨਾਇ। ਸਿੱਖਨ ਕੋ ਉਪਦੇਸ਼ਤਿ ਫੇਰ।–ਇਸ ਬਿਧਿ ਪਢਹੁ ਲਿਖਹੁ ਬਹੁ ਬੇਰ–' ॥ ੨੧ ॥ ਸੁਨਤਿ ਸੁੰਦਰੀ ਨਿਕਟ ਹਕਾਰਾ। ਤਰਜਹਿ ਰਿਸ ਤੇ ਬਾਕ ਉਚਾਰਾ। 'ਇਹ ਕਯਾ ਕੀਨਿ ? ਕੁਮਤਿ ਤੈਂ ਧਾਰੀ॥ਸ਼੍ਰੀ ਸਤਿਗੁਰ ਮਹਿਮਾ ਨ ਬਿਚਾਰੀ ॥ ੨੨ ॥ ਜੋਤਿ ਜਾਗਤੀ ਜ਼ਾਹਰ ਜਿਨਕੀ। ਚਹੁੰ ਕੁੰਟਨ ਮਹਿੰ ਮਹਿਮਾ ਤਿਨ ਕੀ। ਜਿਹ ਸਿਮਰੈਂ ਸਿਖ ਧਰਿ ਧਰਿ ਭਾਇ। ਪੂਰਵਹਿੰ ਕਾਰਜ ਹੋਹਿੰ ਸਹਾਇ ॥੨੩॥ਤਿਨ ਕੋ ਨਾਮ ਹਟਾਵਨ ਕਰੈਂ। ਤਹਾਂ ਮੂਢ ! ਲਿਖਿ ਅਪਨੋ ਧਰੈਂ। ਪਠਨਿਹਾਰ ਜੇ ਹੈਂ ਸਿਖ ਸਯਾਨੇ। ਸੋ ਕਯਾ ਨਹੀਂ ਪਰਖ ਕਰਿ ਜਾਨੈਂ ॥ ੨੪ ॥ ਨਿੰਦਾ ਤੇਰੀ ਕਰਹਿੰ, ਕੁਕਰਮੀ! ਚਾਹਤਿ ਚਾਤੁਰ ਬਨਸੋ ਬਿਸ਼ਰਮੀ[3]! ਸੁਨਿ ਪਿਖਿ ਸੀਸ ਨਿਵਾਵਹਿੰ ਜਿਨ ਕੋ[4]। ਸੁਭ ਮਤਿ[5] ਲਖਹਿੰ ਮਹਾਤਮ ਤਿਨ ਕੋ[6] ॥ ੨੫ ॥ ਪਾਲਸੋ ਨੀਠ ਨੀਠ ਲਖਿ ਈਠ। ਬਡੋ ਹੋਇ ਨਿਕਸਸੋ ਅਸ ਢੀਠ[7]। ਇੱਤਯਾਦਿਕ ਦੁਰਬਾਕ ਘਨੇਰੇ। ਕਹਿ ਕਰਿ ਤਰਜਨ ਕੀਨਿ ਬਡੇਰੇ॥ ੨੬॥ ਸੁਨਤਿ ਹਠੀਸਿੰਘ ਕਰਤਿ ਬਤਾਵਨਿ। 'ਮੈਂ ਤੋ ਕੀਨੇ ਨਏ ਬਨਾਵਨ। ਸੁਨਹੁ ਮਾਤ ਜੀ! ਤੁਮਰੇ ਪਾਸ।ਕਰਸੋ ਕਿਸੂ ਨੇ ਕੂਰ ਪ੍ਰਕਾਸ਼'॥੨੭॥ ਇਮ ਕਹਿ ਢਿਗ ਤੇ ਉਠਿ ਕਰਿ ਗਯੋ।ਮਾਤ ਬ੍ਰਿਧਾਲਖਿ ਗਰਬਤਿ ਭਯੋ। ਬਰਜਸੋ, ਕਛੂ ਨ ਮਨ ਮਹਿੰ ਆਨਾ। ਤਿਮ ਹੀ ਬਹੁਰ ਕਰਨ ਕੋ ਠਾਨਾ ॥੨੮॥ਅਪਨ ਨਾਮ ਗੁਰ ਸ਼ਬਦ ਮਝਾਰਾ।ਲਿਖੇ,ਸੁਨਾਵੈ ਅਨਿਕ ਪ੍ਰਕਾਰਾ। ਸੁਨਿ ਸੁਨ ਮਾਤਿ ਖਿਝੈ ਬਹੁ ਬਾਰੀ। ਬਰਜਤਿ ਤਰਜਤਿ ਦੇ ਕਰਿ ਗਾਰੀ ॥ ੨੯ ॥ 'ਤੁਵ ਪਿਤ ਕਰਤਿ ਕੁਕਰਮਨ ਜੈਸੇ। ਜਾਨਸੋਂ ਨਿਸ਼ਚੈ ਤੂੰ

[1]ਬਾਣੀ ਰਚਾਂ। [2]ਗੁਰਬਾਣੀ ਵਰਗਾ ਸ਼ਬਦ। [3]ਹੇ ਬਿਸ਼ਰਮ। [4]ਜਿਸ (ਗੁਰਬਾਣੀ) ਨੂੰ। [5]ਸ਼ੁਭ ਬੁੱਧੀਵਾਨ। [6]ਤਿਸ (ਗੁਰਬਾਣੀ) ਦਾ।

ਹੁਇ ਤੈਸੋ।ਕਹੋਂ ਨ ਬਿਚਾਰਤਿ ਕਸਾ ਗਤਿ ਹੋਈ। ਨਿਤ ਪ੍ਰਤਿ ਮੋਹਿ ਦੁਖਾਵਤਿ ਸੋਈ'॥੩੦।ਹਠੀ ਸਿੰਘ ਹਠ ਧਰੇ ਬਡੇਰਾ। ਨਹੀਂ ਟਰਨੋ ਸਮੁਝਾਇ ਘਨੇਰਾ। ਨਿਕਟ ਮਾਤ ਕੇ ਕਬਿ ਕਬਿ ਆਵੈ। ਮਨ ਭਾਵਤਿ ਕਰਤੂਤ ਕਮਾਵੈ ॥੩੧॥ ਮਾਤ ਸੁੰਦਰੀ ਦੁਖਤਿ ਬਿਸਾਲੀ। ਜਾਨਿ ਲੀਨਿ ਮਨ ਖੋਟ ਕੁਚਾਲੀ। ਸਹਿ ਨ ਸਕਹਿ ਕਰਤੂਤ ਕੁਢਾਲੀ। ਰਿਸਹਿ, ਚਲਹਿ ਨਹਿੰ ਬਸ ਤਿਸ ਨਾਲੀ॥੩੨॥ਸਮ ਅਜੀਤ ਸਿੰਘ ਕੋ ਤਿਹ ਮਾਨਾ। ਕਰਨੋ ਸਨੇਹ ਰਿਦੇ ਤੇ ਹਾਨਾ। ਕੋਪ ਕਰਹਿ ਸੋ ਮਾਨਹਿ ਨਾਂਹੀ। ਚਹਨੋ--ਜਾਉਂ ਦਿੱਲੀ ਪੁਰਿ ਮਾਂਹੀ--॥੩੩॥ਕੇਤਿਕ ਦਿਵਸ ਬਿਚਾਰਨ ਕਰੀ। ਤਮਾਰ ਹੋਇ ਸਮੈ-ਦਨ.ਪਰ ਚਰੀ। ਹਾਥ ਜੋਰਿ ਪੁਨ ਰਹਨੋ ਹਟਾਇ[1]। ਮਾਤ ਨ ਹਟੀ ਘਨੀ ਰਿਸ ਪਾਇ ॥ ੩੪ ॥ ਚਲਿ ਕਰਿ ਪੰਥ ਉਲੰਘਤਿ ਸਾਰੇ। ਸੰਗਤਿ ਆਈ ਸੁਨਤਿ ਅਗਾਰੇ। ਬਹੁ ਸਨਮਾਨ ਸਹਿਤ ਲੇ ਗਏ। ਧਰਹਿੰ ਅਕੋਰਨ ਬੰਦਨ ਕਏ ॥੩੫॥ ਅਪਨੇ ਘਰ ਮਹਿੰ ਪ੍ਰਵਿਸ਼ੀ ਜਾਇ। ਦਰਸ਼ਨ ਕਰਹਿੰ ਸਿੱਖ ਸਮੁਦਾਇ। ਆਯੁਧ ਖਸ਼ਟ ਗੁਰੂ ਕੇ ਜੋਊ। ਆਨੇ ਸੰਗ ਪੂਜ ਤਿਨ ਹੋਊ ॥ ੩੬ ॥ ਰਾਜਾ ਰਾਮ ਸੁ ਸ਼ਾਹੁ ਵਜ਼ੀਰ। ਸੁਨਿ ਕਰਿ ਆਏ ਸੁੰਦਰੀ ਤੀਰ। ਦਯੋ ਦਰਬ ਬੰਦਨ ਬਹੁ ਕੀਨਿ। ਮਾਤ ਖੁਸ਼ੀ ਕਰਿ ਆਸ਼ਿਖ ਦੀਨ ॥੩੭॥ ਪੂਰਬ ਕੇ ਪ੍ਰਸੰਗ ਪੁਨ ਕਹੇ। 'ਕਹਾਂ ਅਜੀਤ ਸਿੰਘ ਮ੍ਰਿਤੁ ਲਹੇ ? ਹੋਨਹਾਰ ਸੋ ਮਿਟਤਿ ਨ ਕਬੈ। ਬੁਧਿ ਬਲ ਤੇ ਪ੍ਰਯਾਸ ਕਰਿ ਸਬੈ' ॥੩੮॥ ਪੁਨ ਮਾਤਾ ਨੇ ਭਨਨੋਂ ਬ੍ਰਿਤੰਤ। 'ਮੁਝ ਕੋ ਸੰਕਟ ਰਹੋ ਅਨੰਤਾ ਲਰਿ ਕਰਿ ਜਬਿ ਅਜੀਤ ਸਿੰਘ ਮਾਰਾ। ਪੀਛੇ ਲੁਟਨੋ ਮੋਹਿ ਘਰ ਸਾਰਾ ॥੩੯॥ ਵਸਤੁ ਸ਼ਾਹੁ ਕੇ ਗਈ ਖਜ਼ਾਨੇ। ਬਰਜਨੋ ਕਿਸੂ ਨ ਮਮ ਘਰ ਜਾਨੇ[2]। ਰਾਜਾ ਰਾਮ ਸੁਨਤਿ ਕਹਿ ਧੀਰ।'ਮੈਂ ਅਬਿ ਕਹੌਂ ਸ਼ਾਹੁ ਕੇ ਤੀਰ' ॥੪੦॥ ਇਮ ਸੁਨਾਇ ਬਿਚ ਦੁਰਗ ਪਧਾਨਾ। ਸ਼ਾਹੁ ਸਮੀਪ ਬ੍ਰਿਤੰਤ ਬਖਾਨਾ। 'ਪ੍ਰਥਮ ਬਹਾਦਰ ਸ਼ਾਹੁ ਬਡੇਰੇ। ਤਿਸ ਪਰ ਸਤਿਗੁਰ ਖੁਸ਼ੀ ਘਨੇਰੇ ॥੪੧॥ ਸਲਤਨ ਦੀਨਿ ਫੇਰ ਤੁਮ ਘਰ ਸੋਂ। ਤਾਰਾਆਜ਼ਮ ਹਤਿ ਇਕ ਸਰ ਸੋਂ। ਤਿਸ ਗੁਰ ਕੀ ਗੋਹਨ ਬਿਚ ਪੁਰੀ। ਸਮਾ ਬਿਤਾਵਨ ਕੇ ਹਿਤ ਥਿਰੀ ॥ ੪੨ ॥ ਤਿਹ ਘਰ ਲੂਟਿ ਖਜ਼ਾਨੇ ਭਾਰਾ। ਇਹ ਤੁਮ ਕੋ ਹੈ ਬਹੁ ਬੁਰਿਆਰਾ। ਗੁਰ ਪੀਰਨ ਕੋ ਅਦਬ ਬਡੇਰਾ। ਸੁਖ ਪ੍ਰਾਪਤ ਹੈ ਲੋਕ ਘਨੇਰਾ' ॥੪੩॥ਸੁਨਤਿ ਸ਼ਾਹੁ ਉਰ

[1]ਹਟਾ ਰਿਹਾ (ਹਠੀ ਸਿੰਘ)। [2]ਮੇਰਾ ਘਰ ਜਾਣਕੇ।

ਤ੍ਰਾਸ ਬਿਚਾਰਾ। ਕਹਜੋ 'ਸਮਾਜ ਵੇਰ ਦਿਹੁ ਸਾਰਾ'। ਤਤਛਿਨ ਰਾਜਾ ਰਾਮ ਅਨੰਦ। ਨਿਕਸਾਯੋ ਜਹਿਂ ਧਰਜੋ ਬਿਲੰਦ॥ ੪੪॥ ਮਾਤ ਸੁੰਦਰੀ ਸਦਨ ਪੁਚਾਯੋ। ਬਿਨੈ ਬਖਾਨਿ ਹਰਖ ਉਪਜਾਯੋ। ਦਿੱਲੀ ਪੁਰਿ ਮਹਿ ਪ੍ਰਥਮ ਸਮਾਨ। ਬਸਨਿ ਲਗੀ, ਭੀ ਬ੍ਰਿਧਾ ਮਹਾਨ॥ ੪੫॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉੱਤਰ ਐਨੇ 'ਹਠੀ ਸਿੰਘ' ਪ੍ਰਸੰਗ ਬਰਨਨੰ ਨਾਮ ਤੀਨ ਤ੍ਰੈਸਤੀ ਅੰਸੂ॥ ੩੩॥

੩੪. [ਮਾਤਾ ਜੀ ਦਾ ਗੁਰਪੁਰੀ ਪਯਾਨ]।

ਦੋਹਰਾ॥ ਇਸ ਪ੍ਰਕਾਰ ਮਾਤਾ ਰਹੀ ਦਿੱਲੀ ਪੁਰਿ ਮਹਿਂ ਢੋਰ। ਸੰਗਤਿ ਸੇਵੈ ਭਾਵ ਧਰਿ ਮੇਲ ਸਕੇਲ ਬਡੋਰ॥੧॥ ਚੌਪਈ॥ਸਮਾ ਸਤਾਰਾ ਸਯਾ ਬਿਤਾਯੋ। ਚਢਜੋ ਅਠਾਰਾ ਸਯਾ ਗਿਨਾਯੋ। ਨਾਦਰਸ਼ਾਹ ਆਇ ਚਲਿ ਗਇਓ। ਸਲਤਨ ਸਕਲ ਬਿਨਾਸੀ ਭਇਓ॥ ੨॥ ਮਾਤ ਬ੍ਰਿਧਾ ਜਰਜਰੀ ਸਰੀਰ। ਸੇਵਤਿ ਸੰਗਤਿ ਰਹਿ ਨਿਤ ਤੀਰ। ਸੰਮਤ ਚਾਰ ਬੀਤਿਗੇ ਔਰ।ਅੰਤ ਸਮਾਂ ਪਹੁੰਚਜੋ ਤਿਸ ਠੌਰ॥ ੩॥ ਤਿਥ ਇਕਾਦਸ਼ੀ ਮਹਿਂ ਤਜਿ ਪ੍ਰਾਨ। ਪਹੁੰਚੀ ਪਤਿ ਢਿਗ ਮੁਕਤਿ ਸਥਾਨ। ਸ਼੍ਰੀ ਹਰਿਕ੍ਰਿਸ਼ਨ ਦੋਹੁਰਾ ਜਹਾਂ। ਸਾਹਿਬ ਦੇਵੀ ਦਾਹ ਭਿ ਤਹਾਂ॥ ੪॥ ਦਿੱਲੀ ਕੀ ਸੰਗਤਿ ਮਿਲਿ ਸਾਰੀ। ਰਚਜੋ ਬਿਮਾਨ ਲਾਇ ਧਨ ਭਾਰੀ।ਕੰਚਨ ਕੁਸਮ ਘਰਾਵਨਿ ਕਰੇ।ਬਹੁ ਮੋਲੇ ਪਟ ਊਪਰ ਪਰੇ॥੫॥ ਊਰਧ ਦੇਹਕ ਮਾਤਹਿ ਕੇਰਾ[1]। ਨੀਕ ਕੀਨ ਧਨ ਲਾਇ ਬਡੇਰਾ। ਗਰੀ ਬਜ਼ਾਰਨ ਮਹਿਂ ਬਰਖਾਇ। ਸਿਖ ਸੰਗਤਿ ਲੈਗੇ ਤਿਸ ਥਾਇ॥੬॥ਚੰਦਨ ਕੀ ਚਿਖ ਰਚੀ ਬਿਸਾਲਾ। ਬਹੁ ਘ੍ਰਿਤ ਲੈ ਕਰਿ ਤਿਸ ਮਹਿਂ ਡਾਲਾ। ਊਪਰ ਧਰਿ ਸ਼ਰੀਰ ਕੋ ਤਬੈ। ਬਿਧਿ ਸੋਂ ਭਸਮ ਦਿਯੋ ਕਰਿ ਸਬੈ॥ ੭॥ ਕ੍ਰਿਯਾ ਕਰਮ ਸਿੱਖਨ ਕਰਿਵਾਏ। ਜੱਗ ਬਿਸਾਲ ਕਰਜੋ ਧਨ ਲਾਏ।ਬਿੱਪ੍ਰਨਿ ਸਾਧਨ ਦੀਨਿ ਅਹਾਰ।ਘਰ ਕੋ ਧਨ ਦਿਯ ਦਾਨ ਉਦਾਰਾ॥੮॥ਜੋ ਮਾਤਾ ਕੇ ਸੇਵਕ ਅਹੈ। ਸਦਨ ਪਦਾਰਥ ਸਭਿ ਤਿਨ ਲਹੈ। ਹਠੀ ਸਿੰਘ ਮਥਰਾ ਮਹਿਂ ਰਹਜੋ। ਗ੍ਰਾਮ ਦੁਹੂੰਨਿ ਮਾਮਲਾ ਲਹਜੋ॥ ੯॥ ਕੋਤਿਕ ਸੰਗਤਿ ਆਨਿ ਚਢਾਵੈ। ਕੋਚਿਤ ਸਿੱਖ ਬਨਨ ਕੋ ਆਵੈਂ। ਤਿਸ ਕੀ ਭੀ ਸੰਗਤਿ ਕੁਛ ਹੋਈ। ਦਰਸ਼ਨ ਕਰਿ ਧਨ ਅਰਪਹਿ ਸੋਈ॥ ੧੦॥ ਸਾਠ ਸਊਰ ਜੁ ਸੰਗ ਬਨਾਏ। ਬਨਾਹ ਆਪਨੋ ਲੀਨਿ ਕਰਾਏ। ਤਹਿਂ ਰਹਿ

[1]ਮਾਤਾ ਜੀ ਦਾ ਮ੍ਰਿਤਕ ਸੰਸਕਾਰ। [ਸੰਸਃ, ਊਰ੍ਧ੍ਵ ਦੇਹ=ਸ਼ਰੀਰ ਦਾ ਉਪਰ ਜਾਣਾ, ਮ੍ਰਿਤਕ ਸੰਸਕਾਰ]।

ਸੰਮਤ ਬਹੁਤ ਬਿਤਾਏ। ਕਾਬਲ ਕੋ ਗਿਲਜੇ[1] ਪੁਨ ਆਏ ॥ ੧੧॥ ਕਾਲ-ਜਮਨ ਜੋ ਕ੍ਰਿਸ਼ਨ ਸੰਘਾਰਾ। ਰਹਜੋ ਸੰਕਲਪ ਜਨਮ ਤਿਨ ਧਾਰਾ।ਮਥਰਾ ਕਤਲ ਕਰੌਂ ਅਰੁ ਪੁਰਿ ਕੋ[2]। ਮਰਤਜੋ ਰਹਜੋ ਮਨੋਰਥ ਉਰ ਕੋ ॥ ੧੨ ॥ ਅਹਿਮਦਸ਼ਾਹੁ ਨਾਮ ਜਿਸ ਭਯੋ। ਪ੍ਰਥਮ ਗੁਰੂ ਦਸਮੇ ਕਹਿ ਦਯੋ[3]। ਮਾਝੇ ਬਿਖੈ ਪ੍ਰਥਮ ਥਲ ਘਾਲਾ। ਲੂਟਤਿ ਕੂਟਤਿ ਆਇ ਉਤਾਲਾ ॥ ੧੩॥ ਥੋਰੇ ਸਿੰਘ ਭਏ ਤਿਸ ਕਾਲਾ[4]। ਸੂਰਬੀਰਤਾ ਧਰਹਿ ਬਿਸਾਲਾ। ਰਣ ਘਾਲਜੋ ਸਨਮੁਖ ਰਿਪੁ ਹੋਇ। ਸੈਨਾ ਅਧਿਕ, ਕਰਹਿ ਕਮਾ ਸੋਇ[5] ॥ ੧੪॥ ਤਉ ਹਜ਼ਾਰਨ ਕੋ ਹਤਿ ਪ੍ਰਾਨਾ। ਕਰਜੋ ਦੁਸ਼ਟ ਕੋ ਕਸ਼ਟ ਮਹਾਨਾ। ਥੋਰੇ ਬਹੁਤ ਗਿਨਹਿ ਨਹਿੰ ਸਿੰਘ। ਨ੍ਹਿਠੈ ਲਰਹਿ ਜਿਮ ਕਾਨਨ ਸਿੰਘ[6] ॥ ੧੫ ॥ ਘੋਰ ਲੀਨਿ ਇਕ ਢਾਨ ਘਨੇਰੇ। ਗਿਰ ਕਾਟੇ ਸਭਿ ਕੋ ਤਿਸ ਬੇਰੇ। ਬੀਸ ਹਜ਼ਾਰ ਗਿਨਤਿ ਮਹਿੰ ਆਏ। ਕਿਤ ਕਿਤ ਰਹੇ ਨ ਦ੍ਰਿਸ਼ਟੀ ਆਏ[7] ॥ ੧੬ ॥ ਤਿਸ ਰਣ ਕੋ ਅਬਿ ਲੌ ਨਰ ਲਹੈਂ।ਘੱਲੂਘਾਰਾ ਨਾਮ ਸੁ ਕਹੈਂ*। ਲਵਪੁਰਿ ਮਹਿੰ ਮਲੇਛ ਥਿਰ ਹੋਏ। ਸਿੰਘ ਹੋਨਿ ਨਹਿੰ ਪਾਵੈ ਕੋਏ[8] ॥੧੭॥ਪੰਜ ਰਜ-ਭਪਣ ਸਿਰ ਕੋ ਕਰੇ। ਢਾਢਹਿੰ ਦੁਸ਼ਟ ਦ੍ਰਿਸ਼ਟ ਜਹਿੰ ਪਰੇ। ਲਵਪੁਰਿ ਕੋ ਬਜ਼ਾਰ ਮਹਿੰ ਚੋਰ। ਕਿਣੇ ਸੀਸ ਲਾਯੋ ਬਡ ਢੋਰ ॥੧੮॥ ਸ਼੍ਰੀ ਅੰਮ੍ਰਿਤਸਰ ਸਥਹਿ ਉਸਾਰਾ। ਗੁਰ ਅਰਜਨ ਤਥਿ ਸ੍ਰਾਪ ਉਚਾਰਾ।—ਉਖਰਹਿੰ ਜਲਾਂ ਮਸੰਦਨ ਕੇਰੀ।ਤੀਰਥ ਨੀਵ ਪੋਲੀਏ ਹੇਰੀ[9]।੧੯॥ਇਹ ਭੀ ਬਿਨਸ ਜਾਇ ਇਕ ਬਾਰ। ਸਿਖ ਮੇਰੇ ਤਥਿ ਲੇਇਂ ਉਸਾਰ—।ਇਸ ਹਿਤ ਅਹਿਮਦ ਤਹਿੰ ਚਲਿ ਆਯੋ।ਹਰਿ ਮੰਦਿਰ ਬਾਰੂਦ ਉਡਾਯੋ ॥੨੦॥ ਸਭਿ ਸੁਪਾਨ ਭੀ ਦਈ ਉਖੇਰ।ਤਾਲ ਭਰਜੋ ਮ੍ਰਿਤਕਾ ਚਹੁੰ ਫੇਰ। ਊਪਰ ਲਾਂਗੁਲ[10] ਕੋ ਫਿਰਵਾਇ। ਖੇਤੀ ਤਿਸ ਥਲ ਦਈ ਬਿਜਾਇ† ॥ ੨੧ ॥ ਦੇਸ਼ ਉਜਾਰਤਿ ਲਾਂਘਤਿ

[1]ਗਿਲਜ਼ਈ (ਪਠਾਣ)। [2]ਅਬਦਾ ਪੁਰ ਨੂੰ ਫਿਰ ਕਤਲ ਕਰਾਂਗਾ। [3]ਪਹਿਲਾਂ ਹੀ ਦਸਮ ਗੁਰੂ ਜੀ ਨੇ ਕਹਿ ਦਿੱਤਾ ਸੀ। [4]ਥੋੜੇ ਹੀ ਸਿੰਘ (ਇਕੱਠੇ) ਹੋਏ। [5]ਸੋ ਭਾਵ ਥੋੜੇ ਸਿੰਘ। [6]ਜਿਵੇਂ ਬਨ ਵਿਚ ਬੋਰ। [7]ਕਿਧਰੇ ਕਿਧਰੇ (ਲੁਕੇ) ਰਹੇ ਭਾਵ ਨਿਗਾਹ ਨਾ ਆਏ। [8]ਸਿੰਘ (ਇਸਥਿਤ) ਹੋਣਾ ਨਹੀਂ ਸੀ ਪਾਂਵਦੇ। [9]ਭਾਵ, ਸਰੋਵਰ ਦੀ ਉਸਾਰੀ ਵਿਚ ਮਸੰਦ ਰੁਕਾਵਟ ਕਰਦੇ ਰਹੇ ਸੋ ਦੇਖੋ ਰਾਸਿ ੨ ਅੰਸੂ ੫੫। [10]ਹਲ।

*ਇਹ ਜੈਤੋ ਕੁਪਰਹੀੜੇ ਦੇ ਇਲਾਕੇ ਲੁਧਿਆਣੇ ਜ਼ਿਲੇ ਵਿਚ ਹੋਇਆ ਸੀ।

†ਇਹ ਕੁਪਰਹੀੜੇ ਵਾਲੇ ਜੈਤੋ ਦੇ ਤਾਲਾਬ ਹਨ, ਜਿਸ ਨੂੰ ਵੱਡਾ ਘੱਲੂਘਾਰਾ ਕਹਿੰਦੇ ਹਨ, ਇਹ ਮੁਸਲ ੧੮੧੮ ਬਿ: ਵਿਚ ਹੋਇਆ ਸੀ।

ਧਾਯੋ[1]।ਡੇਰਾ ਪੁਰਿ ਮਥੁਰਾ ਢਿਗ ਪਾਯੋ*।ਲੋਕ ਨਗਰ ਕੇ ਦਿਜ ਤਿਸ ਬੇਰੇ। ਬਨੀਏ ਆਦਿਕ ਆਇ ਘਨੇਰੇ॥੨੨॥ ਕਰ ਪਰ ਧਰੇ ਉਪਾਇਨ ਲਯਾਏ। ਉਤਰਨੋ ਵਹਿਰ ਤਹਾਂ ਨਿਯਰਾਏ। ਈਂਟ ਅਚਾਨਕ ਇਕ ਚਲਿ ਗਈ। ਅਹਿਮਦ ਕੇ ਮੁਖ ਲਾਗਤਿ ਭਈ ॥ ੨੩ ॥ ਰਿਸ ਕਰਿ ਲੋਕਨਿ ਕੀ ਦਿਸ਼ਿ ਹੇਰਾ।ਕਰਨੋ ਹੁਕਮ ਕਟੀਆ ਇਸ ਬੇਰਾ[2]†।ਬਾਦਿਮਲੇਛ ਪਰੇ ਤਬਿ ਕੈਸੇ। ਮਿਰਗਾਵਲਿ ਪਰ ਕੋਹਰਿ ਜੈਸੇ॥੨੪॥ਪੁਰਿਜਨ ਕਤਲ ਲੁਟਨੋ ਪੁਰਿਸਾਰਾ। ਗਹਿ ਆਨੀ ਦਲ ਮਹਿੰ ਬਹੁ ਦਾਰਾ। ਹਠੀ ਸਿੰਘ ਤਬਿ ਹੁਤੋ ਤਹਾਂ ਹੀ। ਗਾਢੇ ਰਹਨੋ ਅਪਨਿ ਘਰਮਾਂਹੀ॥੨੫॥ਨਿਕਟ ਆਵਨੇ ਦਿਯੋਨ ਕੋਈ।ਪੁੰਜ ਤੁਫੰਗ ਪ੍ਰਹਾਰਹਿ ਸੋਈ। ਕੇਤਿਕ ਪੁਰਿ ਜਨ ਬੀਚ ਥਰੇ ਹੈਂ[3]। ਕਿਤਿਕ ਵਹਿਰ ਢਿਗ ਭੀਤਿ ਪਰੇ ਹੈਂ[4]॥੨੬॥ ਸਗਲ ਦਨੋਸ ਹ੍ਵੈ ਕਰਿ ਸਿੰਘ ਗਾਢੇ। ਗੁਲਕਾਂ ਹਤੀ ਦੂਰ ਅਰਿ ਠਾਂਢੇ। ਇਸ ਬਿਧਿ ਆਧੀ ਰਾਤ ਬਿਤਾਈ। ਹਠੀ ਸਿੰਘ ਤਬਿ ਚਹੀ ਚਢਾਈ ॥੨੭॥ ਜ਼ੀਨ ਤੁਰੰਗਨ ਪਰ ਤਬਿ ਪਾਏ। ਘਰ ਮਹਿੰ ਚੋਬੇ ਬਹੁਤ ਅਲਾਏ[5]। [6]ਜੋਕਰਿ ਗੁਰੁਕਹਾਵਨਿ ਆਛੇ। ਚੋਰੀ ਨਿਕ-ਸਨ ਕੋ ਨਹਿੰ ਬਾਂਛੇ ॥ ੨੮ ॥ ਗਮਨਹੁ ਅਪਨਿ ਬਜਾਇ ਨਗਾਰਾ। ਦਸਮ ਗੁਰੂ ਕੋ ਲੇਹੁ ਨਿਹਾਰਾ[7]। ਅਲਪ ਬੈਸ ਕਛੁ ਨਹੀਂ ਬਿਚਾਰਾ। ਚਢਿ ਹਯ ਪਰ ਤਬਿ ਹੁਕਮ ਉਚਾਰਾ ॥੨੯॥ [8]ਦੁੰਦਭਿ ਧੁਨਿ ਊਚੀ ਬਜਵਾਯੋ। ਦੋਹਿ ਤਿਲਾਵਾ ਤਿਨ ਸੁਨਿ ਪਾਯੋ[9]।–ਦਿਨ ਮਹਿੰ ਜੋ ਮਵਾਸ ਦਿਢ ਰਹਨੋ।ਨਿਕ-

---

[1]ਧਾ ਕੇ ਲੰਘਦਾ ਹੋਇਆ। [2]ਇਸ ਵੇਲੇ ਕਤਲ ਦਾ ਹੁਕਮ ਦੇ ਦਿੱਤਾ। [3]ਕਈ ਨਗਰ ਦੇ ਆਦਮੀ (ਹਠੀ ਸਿੰਘ ਦੇ ਘਰ) ਵਿਚ ਵੜ ਗਏ। [4]ਕਈ ਬਾਹਰ ਕੰਧਾਂ ਪਾਸ (ਮਰੇ) ਪਏ ਹਨ। [5]ਘਰ ਵਿਚ ਬਹੁਤ ਚੋਬੇ ਸਨ ਸੋ ਬੋਲੇ। [6]ਭਾਵ ਦਸਮ ਗੁਰੂ ਜਦ ਚਮਕੌਰ ਤੋਂ ਨਿਕਲੇ ਸਨ ਤਾਂ ਪਤਾ ਦੇਕੇ ਨਿਕਲੇ ਸਨ। (ਅ) ਦਸਮ ਗੁਰੂ ਦਾ ਨਗਾਰਾ (ਪਿਆ) ਹੈ ਦੇਖ ਲੋ। [7]ਜੋ ਰਾਤੰ ਨੂੰ ਪਹਿਰਾ ਦੇਂਦਾ ਸੀ ਤਿਸ ਨੇ ਸੁਣ ਲਿਆ। *ਮਥਰਾ ਦੀ ਕਤਲਆਮ, ਜੋ ਉਥੇ ਮੇਲੇ ਪਰ ਆਏ ਬੇ ਹਥਿਆਰ ਯਾਤਰੂਆਂ ਦੀ ਅਹਿਮਦ ਸ਼ਾਹ ਅਬਦਾਲੀ ਨੇ ਕਰਵਾਈ, ਇਹ ਵਾਕਿਆਤ ੧੮੧੩–੧੪ ਬਿ: ਦੇ ਹਨ। ਕਵੀ ਜੀ ਜੋ ਦੋਹਾਂ ਗੱਲਾਂ (ਪੱਲੂਘਾਰਾ ਤੇ ਮਥਰਾ ਤੇ ਕਤਲ) ਨੂੰ ਇਕ ਮੱਤ ਵਿਚ ਦੱਸੇ ਦੱਸ ਰਹੇ ਹਨ ਇਹ ਖਬਰ ਉਨ੍ਹਾਂ ਨੂੰ ਦਰੁਸਤ ਨਹੀਂ ਮਿਲੀ।

†ਅਹਿਮਦ ਸ਼ਾਹ ਇਸ ਵੇਲੇ ਦਿੱਲੀਓਂ ਬਾਲਮਗੜ ਆਕੇ ਕਿਲੇ ਵਾਲੇ ਕਤਲ ਕੀਤੇ, ਇਕ ਹਿੱਸਾ ਫੌਜ ਦਾ ਮਥਰਾ ਅੱਪੜਿਆ। ਮਥਰਾ ਮੇਲਾ ਲੱਗਾ ਹੋਇਆ ਸੀ। ਅਬਦਾਲੀ ਦੀ ਫੌਜ ਨੇ ਮੇਲਾ ਤੇ ਸ਼ਹਿਰ ਲੁੱਟ ਲਿਆ ਤੇ ਸਖਤ ਬੇਰਹਿਮੀ ਨਾਲ ਯਾਤਰੀ ਕਤਲ ਕੀਤੇ। ਇਹ ਬੇ-ਹਥਿਆਰਾਂ ਦੀ ਕਿਸੇ ਗੁਨਾਹ ਤੋਂ ਬਿਨਾਂ ਦੀ ਕਤਲ ਅਹਮਦਸ਼ਾਹ ਤੇ ਉਸਦੀ ਫੌਜ ਦੇ ਨਾਮ ਤੇ ਇਕ ਭਾਰਾ ਕਲੰਕ ਮੰਨਿਆ ਗਿਆ ਹੈ।

ਸਨੋ ਅਬਹਿ–ਮਲੇਛਨ ਲਹਜੋ॥੩੦॥ਦਸਤਾ ਏਕ ਚਮੂੰ ਕੋ ਭਾਰੀ। ਓਰੜ ਆਨਿ ਪਰਜੋ ਥਲ ਧਾਰੀ। ਸਾਠਹੁੰ ਸਿੰਘ ਘਿਰੇ ਤਿਨ ਮਾਂਹੀ। ਮਾਰਗ ਨਿਕਸਨ ਕੋ ਕਿਤ ਨਾਂਹੀ ॥੩੧॥ਹਠੀ ਸਿੰਘ ਕੋ ਰਿਸ ਕਰਿ ਕਹਜੋ।[1]ਬਾਲ ਬੈਸ ਅਨਜਾਨ ਨ ਲਹਜੋ[1]। ਭਾਜ ਜਾਹੁ ਜੇ ਭਾਜਨੋ ਜਾਇ।ਹਮ ਤੋਂ ਮੜ੍ਹਿੰ ਹਜ਼ਾਰਨ ਘਾਇ[2] ॥ ੩੨ ॥ ਸੁਨਿ ਕਰਿ ਛਰ ਧਰਿ ਤੁਰਤ ਪਲਾਯੋ। ਖਚਨੋ ਭੁਰਥਗੜ ਮਹਿੰ ਪ੍ਰਵਿਸ਼ਾਯੋ। ਰੁਪੇ ਸਿੰਘ ਹੱਥਯਾਰ ਸੰਭਾਰੇ। ਸਾਠਹੁੰ ਤੁਪਕ ਤੁਰਤ ਭਰਿ ਮਾਰੇ॥੩੩॥ਬਹੁਰ ਕਰੀ ਨੰਗੀ ਸ਼ਮਸ਼ੇਰ। ਮਾਰਿ ਮਲੇਛਨ ਕੋ ਸਮ ਸ਼ੇਰ*। ਰਾਤਿ ਅੰਧੇਰੀ ਸੂਝ ਨ ਆਈ। ਆਪਸ ਮਹਿੰ ਤਰਵਾਰ ਚਲਾਈ॥੩੪॥ਹੁਤੀ ਚਮੂੰ ਦਸ ਦੋਇ ਹਜ਼ਾਰ।ਆਪਸ ਮਹਿੰ ਕਟਿਗੇ ਤਿਸ ਬਾਰ।ਸਿੰਘ ਜੰਗ ਮਹਿੰ ਸੁਰਗ ਸਿਧਾਰੇ।ਦੁਸ਼ਟ ਹਜ਼ਾਰਹੁੰ ਤਹਾਂ ਪ੍ਰਹਾਰੇ॥੩੫॥ ਹਠੀ ਸਿੰਘ ਤਹਿੰ ਤੇ ਨਿਕਸਜੋ। ਪੁਨ ਬੁਰਹਾਨ ਪੁਰੇ ਚਲਿ ਗਯੋ। ਬਸਜੋ ਤਹਾਂ ਥਡ ਸਦਨ ਚਿਨਾਏ। ਸਿਖ ਸੰਗਤਿ ਕਰਿਕੈ ਸਮੁਦਾਏ॥ ੩੬ ॥ ਸੁਤ ਉਤਪੰਨ ਭਯੋ ਨਹਿੰ ਕੋਈ। ਬੈਸ ਬਿਤਾਈ ਤਹਿੰ ਬਸਿ ਸੋਈ। ਏਕ ਸੁਤਾ ਉਪਜੀ ਤਿਸ ਕੋਰੇ। ਪੁਨ ਪ੍ਰਲੋਕ ਭਾ ਤਹਾਂ ਭਲੇਰੇ ॥ ੩੭॥ ਅਬਿ ਲੌ ਚਿੰਨ੍ਹਤ ਪੁਰਿ ਬੁਰਹਾਨੇ।ਹਠੀ ਸਿੰਘ ਕੋ ਥਲ ਨਰ ਜਾਨੇ। ਅਹਿਮਦਸ਼ਾਹ ਮੁਰਜੋ ਪੁਨ ਪਾਛੇ। ਲਰਹਿੰ ਸਿੰਘ ਜਿਤ ਕਤ ਤੇ ਆਛੇ॥੩੮॥ਆਗਾ ਪਾਛਾ ਲੂਟਿ ਪਲਾਵੈਂ[3]। ਰਿਪੁ ਕੋ ਕਸ਼ਟ ਮਹਾਂ ਦਿਖਰਾਵੈਂ। ਇਮ ਹੀ ਮਾਰਤਿ ਅਟਕ ਉਤਾਰਾ[4]। ਸ਼੍ਰੀ ਅੰਮ੍ਰਿਤਸਰ ਬਹੁਰ ਉਸਾਰਾ॥੩੯॥ ਮ੍ਰਿਤਕਾ ਕਾਰ ਦੁਸਾਲਨਿ ਡਾਲੇ[5]। ਗੁਰੂ ਨੀਵ ਤੇ ।ਚਨਜੋ ਉਤਾਲੇ[5]। ਮਹਾਂ ਪ੍ਰੇਮ ਤੇ ਤਾਲ ਬਨਾਯੋ। ਹ ਰਮੰਦਿਰ ਸੁੰਦਰ ਉਸਰਾਯੋ†॥੪੦॥ਗੁਰ ਮ੍ਰਿਜਾਦ ਤੇ ਵਾਧ ਨ

[1]ਬਾਲ ਅਵਸਥਾ ਹੈ, ਅਣਜਾਣ ਹੋ ਤੇ ਕੋਈ ਸਮਝ ਨਹੀਂ ਹੈ (ਆਪ ਨੂੰ ਇਸ ਲਈ)''''''। [2](ਅਹਿਮਦ ਸ਼ਾਹ ਦੀ) ਫੌਜ ਨੂੰ ਅੱਗੋਂ ਪਿੱਛੋਂ ਲੁੱਟਕੇ ਭੱਜ ਜਾਂਦੇ ਹਨ। [3](ਅਹਿਮਦ ਸ਼ਾਹ ਨੂੰ) ਮਾਰਦਿਆਂ ਅਟਕੋਂ ਪਾਰ ਉਤਾਰ ਦਿੱਤਾ। [4]ਮਿੱਟੀ ਦੀ ਕਾਰ ਦੋ ਸਾਲ ਤਕ ਕੱਢਦੇ ਰਹੇ। (ਅ) ਭਾਵ ਕਾਰ ਸੇਵਾ ਐਡੇ ਪ੍ਰੇਮ ਨਾਲ ਕੀਤੀ ਕਿ ਕਈਆਂ ਨੇ ਦੁਸ਼ਾਲਿਆਂ ਵਿਚ ਪਾ ਪਾ ਕੇ ਕਾਰ ਕੱਢੀ। [5]ਗੁਰੂ ਜੀ ਵਾਲੀ ਨੀਂਹ ਤੋਂ ਚੱਕ ਕੇ ਛੇਤੀ ਉਸਾਰ ਲਿਆ ਭਾਵ ਨੀਹਾਂ ਉਹੀ ਗੁਰੂ ਜੀ ਵਾਲੀਆਂ ਹੀ ਰਹੀਆਂ। *ਪਾਃ–ਦੇ ਰੋਰ। †ਅੰਮ੍ਰਿਤਸਰ ਹਰਿਮੰਦਿਰ ਦੀ ਦੂਰਾਨੀ ਨੇ ੧੮੧੮ ਵਿਚ ਬੇਅਦਬੀ ਕੀਤੀ। ਪਰ ਸੰਮਤ ੧੮੨੧ ਬਿ: ਵਿਚ ਖਾਲਸੇ ਨੇ ਇਸ ਨੂੰ ਫੇਰ ਉਸਾਰਨਾ ਅਰੰਭ ਦਿੱਤਾ। ਤਦੋਂ ਜਥੇਦਾਰੀ ਸਰਦਾਰ ਜੱਸਾ ਸਿੰਘ ਆਹਲੂਵਾਲੀਏ ਜੀ ਦੀ ਸੀ।

[illegible]

ਘਾਟ। ਪੂਰਬ ਸਮ ਹੀ ਕੀਨਸਿ ਠਾਟ। ਅਬਿ ਲੌ ਦਰਸ ਲਗਹਿ ਬਹੁਤੇਰਾ। ਜਿਸ ਕੇ ਸਮ ਜਗ ਅਪਰ ਨ ਹੇਰਾ ॥੪੧॥ ਏਕ ਸਮੈਂ ਸਿੰਘ ਦਿੱਲੀ ਗਏ। ਸ਼ਾਹ ਸੈਗ ਰਸ ਰਾਖਤਿ ਭਏ। ਗੁਰੂ ਨਵਮਿ ਥਲ ਖੋਜਨ ਕੀਤਿ। ਚਿਨੀ ਥੇਨੁਵੇ ਦਸ਼ਟ ਮਸੀਤ॥੪੨॥ਬਡੇ ਜ਼ੋਰ ਸੋਂ ਤਬਿ ਢਹਿਵਾਈ। ਅਪਨੋ ਦੀਨੋ ਪਤਾ ਦਿਖਾਈ। ਅਸਥੀ ਕੀ ਗਾਗਰ ਦੁਇ ਭਰੀ। ਸੋ ਨਿਕਸਾਇ ਦਿਖਾਵਨਿ ਕਰੀ ॥੪੩॥ ਝੂਠੋ ਭਯੋ ਬੇਨਵਾ ਜਬੈ। ਸਭਿਨਿ ਪ੍ਰਤੀਤ ਧਰੀ ਉਰ ਤਬੈ।ਰੁ ਰੁ ਦੇਹੁਰਾ ਬਰ ਚਿਨਵਾਯੋ*।ਅਬਿ ਲੌ ਜ਼ਾਹਰ ਖਰੋ ਦਿਖਾਯੋ॥੪੪॥ ਬੀਚ ਬਜ਼ਾਰ ਥਾਨ ਤਿਹ ਲੀਨ। ਗੁਰੂ ਬੈਠਿ ਜਹਿ ਕਾਰਨ ਕੀਨਿ[1]। ਇਨ ਤੇ ਆਦਿ ਅਪਰ ਥਲ ਗੁਰ ਕੇ। ਜ਼ਾਹਰ ਕਰੇ ਹੁਤੇ ਜੋ ਧੁਰ ਕੇ† ॥੪੫॥

ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤ੍ਰ ਅਨੇ'ਹੱਠੀ ਸਿੰਘ'ਪ੍ਰਸੰਗ ਬਰਨਨੰ ਨਾਮ ਚਤੁਰਤ੍ਰਿੰਸਤੀ ਅੰਸੂ ॥੩੪॥ ੩੫. [ਗੁਲਾਬ ਰਾਇ, ਸ਼ਜਾਮ ਸਿੰਘ]।

ਦੋਹਰਾ ॥ ਸ਼੍ਰੀ ਅਨੰਦ ਪੁਰਿ ਜਿਮ ਬਸਨੋ ਸ਼ੋਤਾ ਸੁਨਹੁ ਪ੍ਰਸੰਗ। ਬਾਲ ਬੈਸ

[1]ਜੋਤੀ ਜੋਤ ਸਮਾਵਣ ਦੀ ਕਾਰ, ਸਾਕਾ।

*ਪਹਿਲਾਂ ਦੇਹੁਰਾ ਸੀਸ ਗੰਜ ਵਾਲਾ ਦਸਮੇਸ਼ ਜੀ ਦੀ ਆਗਜਾ ਨਾਲ ਦਿੱਲੀ ਦੇ ਸਿੱਖਾਂ ਨੇ ਬਣਵਾਇਆ ਸੀ। ਜਿਸ ਨੂੰ ਬੇਨਵਾ ਵਾਲੇ ਫਸਾਦ ਵਿਚ ਮੁਸਲਮ ਬੇਨਵਾਇਆਂ ਨੇ ਜ਼ੁਰਮ ਜ਼ੋਰ ਪਾਕੇ ਢਾਹ ਕੇ ਅਪਣਾ ਥਾਂ ਬਣਾ ਲਿਆ। ਜਦੋਂ ੧੮੪੭ ਦੇ ਲਗ ਪਗ ਖਾਲਸੇ ਨੇ ਦਿੱਲੀ ਤੇ ਧਾਵਾ ਕੀਤਾ ਹੈ, ਡੇਰਾ ਪਾਕੇ ਇਸ ਨੂੰ ਸਰਦਾਰ ਬਘੇਲ ਸਿੰਘ ਨੇ ਬੇਗਮ ਸਮਰੋ ਤੋਂ ਕੁਤਵਾਲੀ ਦਾ ਕਬਜ਼ਾ ਲੈ ਕੇ ਬਣਵਾਇਆ। ਏਹ ਦੇਹੁਰਾ ਕਵੀ ਜੀ ਨੇ ਆਪ ਅੱਖੀਂ ਡਿੱਠਾ ਹੈ। ਫਿਰ ਕਹਿੰਦੇ ਹਨ ਕਿ ਮਗਰੋਂ ਮੁੜ ਢਾਹਕੇ ਮੁਸਲਮਾਨਾਂ ਨੇ ਕੋਲਵਾਰ ਮਸੀਤ ਬਣਾ ਲਈ। ੧੮੫੭ ਦੇ ਗਦਰ ਮਗਰੋਂ ਸਿੱਖਾਂ ਨੇ ਇਹ ਟਿਕਾਣਾ ਫੇਰ ਪ੍ਰਾਪਤ ਕੀਤਾ। ਜੀਂਦ ਦੇ ਸਿੰਘ ਮਹਾਰਾਜੇ ਸਰੂਪ ਸਿੰਘ ਜੀ ਨੇ ਇਸ ਦੀ ਇਮਾਰਤ ਬਣਵਾਈ। ਦਿੱਲੀ ਦਰਬਾਰ ੧੯੧੧ ਈਸਵੀ ਤੋਂ ਪੰਥ ਪ੍ਰੇਮੀਆਂ ਨੇ ਹੋਰ ਉੱਦਮ ਚਾਇਆ। ਨਵੀਂ ਪੱਥਰ ਦੀ ਸੁੰਦਰ ਇਮਾਰਤ ਸਜਾਈ ਹੈ, ਜੋ ਹੁਣੇ ਹੀ ਸਿਰੇ ਚੜ੍ਹੀ ਹੈ। ਜਿਸ ਬੋਹੜ ਦੇ ਰੋਠ ਸਾਕਾ ਵਰਤਿਆ ਸੀ ਸੋ ਹੁਣ ਤਕ ਹਰਿਆ ਸੀ, ਇਸ ਨਵੀਂ ਇਮਾਰਤ ਦੇ ਬਣਦਿਆਂ ਬਣਦਿਆਂ ਸੁੱਕ ਗਿਆ ਹੈ।

†ਸਰਦਾਰ ਬਘੇਲ ਸਿੰਘ ਨੇ ਹੀ ਸਾਰੇ ਕਾਰਜ ਕੀਤੇ ਸਨ।

[ਜਿਲਦ ਦੇ ਨੋਟ ਦੀ ਟੂਕ ਦੀ ਬਾਕੀ]

ਇਮਾਰਤ ਦੀ ਸੇਵਾ ਪਰ ਸ੍ਰੀ ਅੰਮ੍ਰਿਤਸਰ ਦੇ ਸਹਿਜਧਾਰੀ ਸਿੱਖ ਭਾਈ ਦੇਸ ਰਾਜ ਜੀ ਥਾਪੇ ਗਏ ਸਨ। ਆਪ ਨੇ ਘਰ ਬਾਰ ਛੋਡਕੇ ਮਾਨੋਂ ਸੰਨਜਾਸ ਧਾਰਕੇ ਇਹ ਸੇਵਾ ਸਿਰ ਚਾਈ, ਪ੍ਰਸ਼ਾਦ ਆਪ ਨੂੰ ਘਰੋਂ ਆ ਜਾਂਦਾ ਸੀ ਤੇ ਹੋਰ ਸੰਬੰਧ ਘਰ ਨਾਲ ਕੋਈ ਨਹੀਂ ਸੀ। ਇਸ ਤਰ੍ਹਾਂ ਮਾਯਾ ਅਤੀਤ ਹੋਕੇ ਆਪ ਨੇ ਕਛ ਸਮੇਂ ਵਿਚ ਹਰਿਮੰਦਰ ਦੇ ਉਸਾਰਨ ਦੀ ਸੇਵਾ ਸਿਰੇ ਚਾੜ੍ਹ ਲਈ।

ਦਸਮੇਂ ਗੁਰੁ ਥਾਕ ਕਹਨੋ ਜਿਸ ਢੰਗ॥੧॥ ਚੌਪਈ॥ਛੀਂਟਨਿ ਸੈਗ ਭਿਰੇ ਬਹੁ ਬਾਲਕ। ਭਾਗ ਗੁਲਾਬਰਾਇ ਤਤਕਾਲਕ। ਲੈ ਪਗੀਆ ਗੁਰ ਕੀ ਸਿਰਿ ਧਰੀ। ਭਿਰੇ ਕਛੂ ਨਹਿੰ ਜਾਨੀ ਪਰੀ ॥ ੨ ॥ ਅਪਰ ਨਰਨ ਸੋ ਬਰਜਨ ਕਰਨੋ। ਸਭੁੱਦਵ ਮਹਿੰ ਸਤਿਗੁਰੁ ਨਿਹਰਨੋ। ਕਹਨੋ—ਰਹਿਨ ਦਿਹੁ ਹੁਇ ਅਸ ਸਮੈਂ। ਗੁਰਤਾ ਪਾਗ ਅਰਪ ਹੈਂ ਤੁਮੈ—॥ ੩ ॥ ਇਹ ਬਚ ਸਾਚ ਹੁਯੋ ਚਹਿ ਜਾਨੋ। ਜਬਿ ਅਨੰਦ ਪੁਰਿ ਤਜਾਗਿ ਪਯਾਨੋ।ਸ਼ਯਾਮ ਸਿੰਘ ਅਰੁ ਰਾਇ ਗੁਲਾਬ। ਹੁਤੇ ਸੈਗ ਭਾ ਜੋਗ ਅਜਾਬ ॥ ੪ ॥ ਇਨ ਕੀ ਦਿਸ਼ਿ ਸ਼੍ਰੀ ਸਤਿ-ਗੁਰ ਹੇਰਾ। ਲਿਖਨੋ ਹੁਕਮਨਾਵਾਂ ਤਿਸ ਬੇਰਾ। ਨਾਹਣੇਸ਼ ਰਾਜੇ ਕੇ ਸਾਥ। ਲਿਖਿ ਦੈ ਭ੍ਰਾਤ ਪਠੋ ਤੁਹਿੰ ਨਾਥ ॥੫॥—ਤੁਰਕਨਿ ਸੈਗ ਬਿਗਾਰ ਹਮਾਰੇ। ਰਖਹੁ ਰਾਜ ਨਿਜ ਬਿਖੈ ਸੁਖਾਰੈ—। ਲੈ ਕਰਿ ਦੋਨਹੁੰ ਭ੍ਰਾਤ ਸਿਧਾਰੋ। ਔਰ ਸਕਲ ਅਪਨੈਂ ਪਰਵਾਰੋ ॥ ੬ ॥ ਨਾਹਣੇਸ਼ ਕੇ ਢਿਗ ਜਬਿ ਗਏ। ਦਯੋ ਹੁਕਮਨਾਮਾ ਥਿਰ ਭਏ।ਦੇਖਿ ਭੂਪ ਪਢਿ ਕਰਿ ਅਭਿਲਾਖੇ। ਗਿਰਵੀ ਗ੍ਰਾਮ ਨਾਮ ਦੈ ਰਾਖੇ[1] ॥੭ ॥ ਸਹਿਤ ਕੁਟੰਬ ਰਹੇ ਸੁਖ ਪਾਏ। ਤਿਸੀ ਗ੍ਰਾਮ ਮਹਿੰ ਧਾਮ ਬਨਾਏ। ਬੰਦੇ ਆਦਿਕ ਕੋ ਉਤਪਾਤ। ਜਬਿ ਹਟਿ ਗਯੋ ਭਈ ਸੁਖ ਸ਼ਾਂਤਿ॥੮॥ਤਬਹਿ ਗੁਲਾਬ ਰਾਇ ਚਲਿ ਆਯੋ। ਆਨੰਦ ਪੁਰਿ ਕੋ ਚਹਤਿ ਬਸਾਯੋ। ਤਬਿ ਜੋ ਤਹਿੰ ਕਹਿਲੂਰੀ ਨਾਥ। ਮਿਲਨੋ ਜਾਇ ਕਰਿ ਤਿਸ ਕੇ ਸਾਥ॥੯॥ 'ਆਨੰਦ ਪੁਰਿ ਕੋ ਜੋਤਿਕ ਚੋਹਾਕਰਿ ਕੈ ਮੋਲ ਮੋਹਿ ਕੋ ਦੇਹ'। ਸਾਠ ਹਜ਼ਾਰ ਦਰਬ ਨ੍ਰਿਪ ਲੀਨਿ। ਸਾਠ ਘੁਮਾਉਂ ਧਰਾ ਤਿਹ ਦੀਨ ॥ ੧੦॥ ਸ਼ਯਾਮ ਸਿੰਘ ਅਰੁ ਸਕਲ ਕੁਟੰਬ। ਆਨਿ ਬਸੇ ਲੋ ਨਰਨ ਕਦੰਬ। ਕਿਤਿਕ ਸਦਨ ਹਿਤ* ਅਪਨਿ ਬਨਾਏ[2]। ਕੇਤਿਕ ਅਪਰ ਕੁਟੰਬੀ ਆਏ ॥੧੧ ॥ ਦੀਪਮਾਲਕਾ ਦਿਵਸ ਬਿਸਾਖੀ। ਹੋਰੀ ਬਿਖੈ ਹੋਹਿ ਅਭਿਲਾਖੀ। ਹਿਤ ਪੂਜਾ ਕੋ ਬਨਿ ਠਨਿ ਬੈ[3]। ਦਸਮੇਂ ਗੁਰੁ ਬਿਰਾਜੈਂ ਜੈਸੇ ॥ ੧੨ ॥ ਸੈਗਤਿ ਆਵਨ ਲਗੀ ਬਿਲੋਕਿ। ਦੇਖਾ ਦੇਖੀ ਹੈ ਗਨ ਲੋਕ। ਲਯਾਇ ਉਪਾਇਨ ਪੂਜਹਿੰ ਪਾਇ। ਸ਼੍ਰੀ ਸਤਿਗੁਰ ਕੀ ਰੀਤਿ ਮਨਾਇ[4] ॥ ੧੩ ॥ ਆਵਨ ਲਗਨੋ ਦਰਬ ਸਮੁਦਾਇ।ਮੇਲਾ ਹੋਨਿ ਲਗਨੋ ਤਿਸ ਭਾਂਤਿ।ਕਲਜੁਗੀ ਜਿਗ ਬਿਭੂਖਨ ਸਾਰੇ। ਜਿਮ ਸ਼੍ਰੀ ਗੋਬਿੰਦ ਸਿੰਘ ਤਨ ਧਾਰੇ ॥ ੧੪ ॥ ਤਿਮ

[1]ਗਿਰਵੀ ਨਾਮ ਦਾ ਪਿੰਡ ਦੇਕੇ (ਉਵੇਂ) ਰਖੇ। [2]ਆਪਣੇ ਲਈ ਬਣਾਏ। [3]ਭਾਵ ਗੁਲਾਬ ਰਾਇ ਬੈਠੇ। [4]ਸ੍ਰੀ ਸਤਿਗੁਰਾਂ ਵਾਂਙ (ਇਨ੍ਹਾਂ ਨੂੰ) ਮਨਾਂਵਦੇ ਸਨ। *ਪਾ:—ਭਹਿੰ।

ਹੀ ਕਮਰ ਕਸਾ ਸ਼ੁਭ ਕਰਿਕੈ।ਸਭਿ ਮਹਿੰ ਬੈਠਤਿ ਮੰਜੀ ਚਰਿਕੈ। ਸ਼੍ਰੀ ਗੁਰ ਸ਼ੋਭਤਿ ਜਿਸ ਅਸਥਾਨ। ਤਹਿੰ ਹੀ ਇਹ ਬੈਠੈ ਬਡ ਮਾਨਿ ॥ ੧੫ ॥ ਔਸ਼ੁ-ਰਜ ਬਧਨੋ ਭਯੋ ਪੈਕਾਰ।ਗੁਰ ਕੀ ਸਮਤਾ ਮਹਿੰ ਚਿਤ ਧਾਰਿ। ਹੁਤੋ ਦੇਹੁਰਾ ਨਵਮ ਗੁਰੂ ਜਹਿੰ। ਸੇਵਾ ਹਿਤ ਗੁਰਬਖਸ਼ ਸਾਧ ਤਹਿੰ ॥ ੧੬ ॥ ਆਪ ਗੁਰੂ ਥਿਰ ਕਰਿ ਤਿਹ ਗਏ[1]। ਧੂਪ ਦੀਪ ਆਦਿਕ ਕ੍ਰਿਤ ਕਏ[2]। ਤਿਨ ਇਕ ਦਿਨ ਅਵਿਲੋਕਨੋ ਆਨਿ। ਥਿਰਨੋ ਗੁਲਾਬਰਾਇ ਗੁਰ ਥਾਨ॥੧੭॥ ਸਹੀ ਨ ਗਈ ਅਵੱਗਯਾ ਹੋਰਿ।ਹਾਥ ਜੋਰਿ ਬੋਲਨੋ ਤਿਸ ਓਰ।'ਪੂਜਾ ਲੇਨਿ ਆਦਿ ਕ੍ਰਿਤ ਸਾਰੀ। ਸਭਿ ਕਰੀਯਹਿ ਨਹਿੰ ਕੋ ਹਟਕਾਰੀ ॥ ੧੮ ॥ ਬੈਠਨ ਜੋਗ ਨ ਗੁਰ ਕੇ ਥਾਨ। ਬੰਦਨ ਜੋਗ ਸਭਿਨਿ ਕੇ ਜਾਨ। ਥਾਨ ਬਨਾਵਹੁ ਆਪਨ ਦੂਜਾ।ਤਹਾਂ ਬੈਠਿ ਲੀਜਹਿ ਸਭਿ ਪੂਜਾ' ॥੧੯॥ ਸੁਨਤਿ ਗੁਲਾਬ ਰਾਇ ਰਿਸ ਭਰਨੋ। 'ਕਨੋਂ ਫੁਕਰੇ ਮੁਹਿ ਦੇਖਤਿ ਜਰਨੋ*। ਪੁਰਿ ਤੇ ਜਰਨੋ ਨਹਿੰ ਕਿਨਹੂੰ ਬਸਾਯੋ। ਗੁਰ ਕੋ ਅਦਬ ਨ ਕਿਨ ਰਖਵਾਯੋ ॥ ੨੦ ॥ ਮੈਂ ਉਪਾਇ ਕਰਿ ਦੇ ਕਰਿ ਦਰਬ। ਫਿਰ ਇਤ ਉਤਹਿ ਬਸਾਯੋ ਸਰਬ। ਗੁਰ ਥਲ ਬਿਦਤ ਕਰੇ ਧਨ ਲਾਯੋ। ਲੋਕਨਿ ਤੇ ਤਹਿ ਮਾਥ ਟਿਕਾਯੋ ॥੨੧॥ ਤੂੰ ਸੇਵਕ ਸੇਵਾ ਪਰ ਰਾਖਾ। ਸਮਤਾ ਹਿਤ ਕਹਿਬੋ ਕਿਮ ਕਾਂਖਾ। ਕਾਰਜ ਕਰਿਬੇ ਸ਼ਕਤਿ ਨ ਕੋਈ। ਅਪਰ ਜਿ ਕਰਨੋ, ਈਰਖਾ ਹੋਈ ॥ ੨੨ ॥ ਤਬਿ ਨ ਈਰਖਾ ਕਿਨਹੂੰ ਕਰੀ। ਆਮਦਨੀ ਪਿਖਿ ਅਬਿ ਮਤਿ ਜਰੀ। ਮੁਝ ਆਗੇ ਅਬਿ ਦਿਹੁ ਨ ਦਿਖਾਈ। ਦੂਰ ਕਰਹੁ ਗਹਿ ਕੈ ਬਰਿਆਈ' ॥ ੨੩ ॥ ਤੀਨ ਚਾਰ ਨਰ ਉਠਿ ਤਤਕਾਲਾ। ਪਕਰਿ ਧਕੇ-ਲਤਿ ਵਹਿਰ ਨਿਕਾਲਾ। ਜਾਨਿ ਅਵੱਗਯਾ ਕੋ ਅਪਰਾਧੁ। ਦਿਯੋ ਸ੍ਰਾਪ ਕੋਪਯੋ ਤਬਿ ਸਾਧੂ॥੨੪॥'ਕੇਤਿਕ ਦਿਨ ਮਹਿੰ ਜਸੁ ਉਖਰੈ ਹੈ। ਸੁਤ ਸਮੇਤ ਤੁਰਨ ਹੀ ਛੈ ਹੈਂ†'। ਇਮ ਕਹਿ ਗਯੋ ਆਪਨੇ ਡਰੇ। ਸੇਵ ਦੇਹੁਰੇ ਕਰਹਿ

---

[1](ਉਸ ਗੁਰਬਖਸ਼) ਨੂੰ ਗੁਰੂ ਜੀ ਆਪ ਮੁਕਰਰ ਕਰ ਗਏ ਸਨ। [2]ਜੋ ਧੂਪ ਦੀਪ ਆਦਿ ਦੇ ਕੰਮ ਕਰਦਾ ਸੀ।

*ਪਾ:--ਟੁਕਰ ਗਦਾਇ ਦੇਖ ਮੁਹਿ ਜਰਨੋ।

†ਇਸ ਪ੍ਰਕਾਰ ਦੇ ਵਾਕਿਆਤ ਤੋਂ ਇਕ ਸਿੱਧਾਂਤ ਸਪਸ਼ਟ ਧਿਆਨ ਗੋਚਰਾ ਹੁੰਦਾ ਹੈ, ਕਿ ਦਸਾਂ ਪਾਤਸ਼ਾਹੀਆਂ ਦਾ ਜੋ 'ਗੁਰੂ' ਦਰਜਾ ਸੀ ਉਹ ਉਸ 'ਗੁਰੂ' ਪਦ ਦੇ ਅਰਥਾਂ ਤੋਂ ਵੱਖਰਾ ਸੀ ਜੋ ਆਮ ਹਿੰਦੂ ਸਾਹਿਤਜ ਨੇ ਕੀਤਾ ਤੇ ਵਰਤਿਆ ਹੈ। ਇਕ ਕਿੱਲ ਠੋਕਣਾ ਸਿਖਾਉਣ ਵਾਲੇ ਤੋਂ ਲੈਕੇ ਬ੍ਰਹਮ ਵਿਦਯਾ ਦੇ ਦਾਤੇ ਤਕ ਨੂੰ ਉਹ ਇਕੋ ਪਦ 'ਗੁਰੂ'

[ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਕੋਲ]

ਘਨੇਰੇ॥ ੨੫॥ ਚਿਤ ਮੈਂ ਤਪਹਿ ਸਾਧ ਬਹੁਤੇਰਾ।–ਬਾਦ ਅਨਾਦਰ

ਚਲਦਾ [ਪਿਛਲੇ ਪੰਨੇ ਦੀ ਟੂਕ ਦੀ ਬਾਕੀ]

ਨਾਲ ਯਾਦ ਕਰਦੇ ਹਨ। ਸੰਸਕ੍ਰਿਤ ਵਰਣ ਮਾਲਾ ਸਿਖਾਲਣ ਵਾਲੇ ਤੋਂ ਲੈਕੇ, ਉਹ ਦੀਖਯਾ ਦੇਣ ਵਾਲੇ ਤੇ ਆਤਮ ਜੀਵਨ ਦੇਣ ਵਾਲੇ ਨੂੰ ਅਤੇ ਅੱਗੇ ਚਲਕੇ ਉਹ ਪਰਮੇਸ਼ਰ ਤਕ ਲਈ ਬੀਓਹੇ 'ਗੁਰੂ' ਪਦ ਵਰਤ ਲੈਂਦੇ ਹਨ। ਇਹੋ ਹਿੰਦੂ ਖਿਆਲ ਦਾ ਖੁੱਲ੍ਹੇ ਅਰਥਾਂ ਵਾਲਾ ਲਫਜ਼ 'ਗੁਰੂ' ਸਿੱਖਾਂ ਵਿੱਚ ਇਸ ਪਦ ਦੇ ਵਰਤਾਉ ਵਿੱਚ ਮੁਸ਼ਕਲਾਂ ਪਾਉਂਦਾ ਤੇ ਵਿਖਾਂਦ ਦਾ ਕਾਰਨ ਬਣਦਾ ਰਿਹਾ ਹੈ। ਸਿਖ ਧਾਰਮਕ ਸਾਹਿੱਤ ਵਿੱਚ ਇਹ ਪਦ ਜਦ ਦਸਾਂ ਪਾਤਸ਼ਾਹੀਆਂ ਨਾਲ ਵਰਤਿਆ ਗਿਆ ਹੈ ਤਾਂ ਇਸ ਦਾ ਭਾਵ 'ਗੁਰ ਅਵਤਾਰ' ਤੋਂ ਲਿਆ ਗਿਆ ਹੈ। ਪੁਰ ਜਨਮ ਸਾਖੀ ਵਿੱਚ ਅਕਾਲ ਪੁਰਖ ਜੀ ਗੁਰ ਨਾਨਕ ਦੇਵ ਜੀ ਨੂੰ ਆਖਦੇ ਹਨ 'ਮੇਰਾ ਨਾਮ ਪਾਰਬ੍ਰਹਮ ਪਰਮੇਸਰ ਤੇਰਾ ਨਾਮ ਗੁਰਪਰਮੇਸਰ'। ਗੁਰਬਾਣੀ ਵਿੱਚ ਪੰਚਮ ਸਤਿਗੁਰੂ ਜੀ ਨੇ ਸਾਰੇ ਭਗਤਾਂ ਦੇ ਦਰਜੇ ਦੱਸਦਿਆਂ–ਜੋ ਆਪਣੀਆਂ ਸੰਪ੍ਰਦਾਵਾਂ ਦੇ ਸਿੱਖਯਾ ਦਾਤਾ ਸੇ–ਗੁਰੂ ਨਾਨਕ ਦੇਵ ਜੀ ਨੂੰ ਅਖੀਰ ਵਿੱਚ ਆਕੇ 'ਗੁਰ ਨਾਨਕ ਦੇਵ ਗੋਬਿੰਦ ਰੂਪ' ਕਿਹਾ ਹੈ, ਭਗਤਾਂ ਨੂੰ ਨਾ ਗੁਰੂ ਕਿਹਾ ਹੈ ਨਾ ਗੋਬਿੰਦ ਰੂਪ ਦੱਸਿਆ ਹੈ। ਜਿਸ ਤੋਂ ਸਾਫ ਸਿੱਧ ਹੈ ਕਿ ਗੁਰੂ ਸਾਹਿਬ ਅਕਾਲ ਪੁਰਖ ਦੀ ਗੁਰੂ ਜਯੋਤੀ ਦਾ ਅਵਤਾਰ ਸੇ, ਉਹਨਾਂ ਦੀ ਸ਼ਾਨ ਵਿੱਚ 'ਗੁਰੂ' ਪਦ ਬੜੇ ਉੱਚੇ ਅਰਥਾਂ ਵਿਚ ਵਰਤਿਆ ਗਿਆ ਹੈ। ਪਰ ਇਤਿਹਾਸ ਵਿਚੋਂ ਪਤਾ ਚਲਦਾ ਹੈ ਕਿ ਇਸ ਗਲ ਨੂੰ ਨਾ ਮੰਨਦੇ ਕੇ ਕਈ ਵੇਰ ਆਪਣੇ ਆਪ ਨੂੰ ਗੁਰੂ ਕਹਾਉਣ ਦਾ ਤੇ ਦਸਾਂ ਪਾਤਸ਼ਾਹੀਆਂ ਦੇ ਤੁੱਲ ਮੰਨੇਂ ਜਾਣ ਦਾ ਨਿਸ਼ਫਲ ਜਤਨ ਹੋਇਆ ਹੈ, ਚਾਹੇ ਆਪ ਵਲੋਂ ਤੇ ਚਾਹੇ ਉਹਨਾਂ ਦੇ ਚੇਲਿਆਂ ਵੱਲੋਂ। ਜਦੋਂ ਕਿਸੇ ਇਸ ਗ਼ਲਤੀ ਕਰਨ ਵਾਲੇ ਨੂੰ ਸਮਝਾਇਆ ਜਾਵੇ ਤਾਂ ਉਹ ਓਸੇ ਹਿੰਦੂ ਸਾਹਿਤ ਦੇ 'ਗੁਰੂ ਪਦ' ਦੇ ਖੁੱਲ੍ਹੇ ਅਰਥਾਂ ਵਾਲੇ ਝਮੇਲੇ ਵਿੱਚ ਫਸਿਆ ਇਸ ਖਿਆਲ ਨੂੰ ਸਮਝਦਾ ਨਹੀਂ। ਪਰ ਐਸੇ ਹਾਲਾਤ ਜੋ ਉਪਰ ਆਏ ਹਨ ਦੱਸਦੇ ਹਨ ਕਿ ਦਸਾਂ ਗੁਰੂ ਸਾਹਿਬਾਂ ਦੀ ਤੁੱਲਤਾ ਤੇ ਗੁਰੂ ਪਦ ਦੇ ਦਾਅਵੇ ਆਦਿ ਕਾਲ ਤੋਂ ਹੀ ਪੰਥ ਵਿਚ ਨਾਪਸੰਦ ਹੋਏ। (੧) ਪਹਿਲਾਂ ਸ਼ਰ ਤੋਂ ਇਹ ਭੁੱਲ ਬੰਦੇ ਦੇ ਵਧੇਰੇ ਪ੍ਰੇਮੀਆਂ ਤੋਂ ਹੋਈ। ਜਦੋਂ ਉਨ੍ਹਾਂ ਨੇ ਉਸਨੂੰ ਜਥੇਦਾਰ ਦੀ ਹੈਸੀਅਤ ਤੋਂ ਵਧੇਰੇ ਉੱਚਾ ਸਨਮਾਨ ਦੇਣਾ ਸ਼ੁਰੂ ਕਰ ਦਿੱਤਾ, ਅਤੇ ਜਦੋਂ ਉਸਨੇ 'ਦਰਸ਼ਨ ਫਤੇ' ਜਾਰੀ ਕੀਤੀ ਤਾਂ ਤਦੋਂ ਹੀ ਉਸ ਦੇ ਨਿਕਟ ਵਰਤੀ ਖਾਲਸਿਆਂ ਨੇ ਖਫਗੀ ਜ਼ਾਹਰ ਕੀਤੀ। ਮਾਤਾ ਸੁੰਦਰੀ ਜੀ ਨੇ ਵੀ ਮਨ੍ਹੇ ਕਰ ਘੱਲਿਆ। ਗਾਲਬਨ ਬੰਦੇ ਨੇ ਜੰਗ ਦਾ ਬੋਲਾ ਤਾਂ ਵਾਹਿਗੁਰੂ ਜੀ ਕੀ ਫਤੇ ਮੁੜ ਜਾਰੀ ਕੀਤਾ, ਪਰੰਤੂ ਉਸਨੂੰ ਗੁਰੂ ਤੁੱਲਤਾ ਦੇਣ ਵਾਲੇ ਉਸ ਦੇ ਲਸ਼ਕਰ ਵਿਚ ਬਹੁਤੇ ਹੋ ਗਏ ਸਨ। ਸ਼੍ਰੀ ਗੁਰੂ ਜੀ ਵਲੋਂ ਨਾਲ ਆਏ ਸਿੰਘਾਂ–ਬਾਬਾ ਬਿਨੋਦ ਸਿੰਘ, ਬਾਬਾ ਕਾਹਨ ਸਿੰਘ ਵਰਗਿਆਂ–ਨੇ ਮਨ੍ਹੇ ਕੀਤਾ। ਪੰਥ ਦੀ ਰਾਜਨੈਤਕ ਹਾਲਤ ਆਗਿਆ ਨਹੀਂ ਸੀ ਦੇਂਦੀ ਕਿ ਬਾਬਿਆਂ ਵਰਗੇ ਦਾਨੇ ਬਾਬਾ ਬੰਦਾ ਸਿੰਘ ਜੀ ਨਾਲੋਂ ਅਲਗ ਹੋ ਜਾਂਦੇ ਪਰ ਬਾਬਾ ਕਾਹਨ ਸਿੰਘ ਦੇ ਪੁੱਤ੍ਰ ਮੀਰੀ ਸਿੰਘ ਨੇ, ਜੋ ਹਜੂਰੀ ਭੁਜੰਗੀਆਂ ਵਿੱਚੋਂ ਸੀ, ਬੰਦੇ ਦੀ ਮੁਖਾਲਫਤ ਕੀਤੀ। ਇਸ ਦੇ ਨਾਲ ਪੰਜ ਸਤ ਸੌ ਖਾਲਸਾ ਹੋਰ ਸਨ; ਜਿਨ੍ਹਾਂ ਨੂੰ ਉਸ ਵੇਲੇ ਭੁਜੰਗੀ ਆਖਦੇ ਸਨ; ਇਹਨਾਂ ਨੇ ਫੈਸਲਾ ਕੀਤਾ ਕਿ ਅਸੀਂ ਬੰਦੇ ਨੂੰ ਦੱਸ ਦੇਣਾ ਹੈ ਕਿ ਤੂੰ ਗੁਰੂ ਨਹੀਂ, ਗੁਰੂ ਕਾ ਬਲ ਤੇਰੀ

[ਬਾਕੀ ਟੂਕ ਦੇਖੋ ਅਗਲੇ ਪੰਨੇ ਦੇ ਪੈਰ]

ਕੀਨਸਿ ਮੇਰਾ। ਗੁਰੂ ਅਵੱਗਯਾ ਤੇ ਮੈਂ ਕਹਸੋ। ਗਰਬਤਿ ਮਨ ਤੇ ਨੀਕ ਨ

[ਪਿਛਲੇ ਪੰਨੇ ਦੀ ਬਾਕੀ ਟੁਕ]

ਕਾਮਯਾਬੀ ਦਾ ਕਾਰਨ ਹੈ। ਚਾਹੇ ਮੀਰੀ ਸਿੰਘ ਨੂੰ ਬਾਬੇ ਤੇ ਪਿਤਾ ਨੇ ਰੋਕਿਆ ਪਰ ਉਸ ਨੇ ਕਿਹਾ ਕਿ ਮੈਂ ਪੰਥ ਵਿਚ ਫੁਟ ਨਹੀਂ ਪਾਵਾਂਗਾ, ਇਕ ਵੇਰੀ ਬੰਦਈਆਂ ਨੂੰ ਨਿਸ਼ਚਾ ਕਰਾਉਣਾ ਹੈ ਕਿ ਬਾਬਾ ਜੀ ਗੁਰੂ ਗੋਬਿੰਦ ਸਿੰਘ ਜੀ ਦੀ ਗੱਦੀ ਦਾ ਮਾਲਕ ਤੇ ਉਨ੍ਹਾਂ ਦੀ ਤੁੱਲਤਾ ਦਾ ਨਹੀਂ ਹੈ। ਇਸ ਲਈ ਮੈਂ ਇਹ ਪਰਤਾਵੇ ਵਜੋਂ ਗੁਰੂ ਅੱਗੇ ਅਰਦਾਸ ਕਰਕੇ ਬੰਦੇ ਨਾਲ ਜੂਝਣਾ ਹੈ ਕਿ ਜੇ ਬੰਦਾ ਗੁਰੂ ਹੈ ਤਾਂ ਉਸਦੀ ਜੈ ਹੋਵੇ ਤੇ ਜੇ ਬੰਦਾ ਗੁਰੂ ਨਹੀਂ ਤਾਂ ਉਸਦੀ ਹਾਰ ਹੋਵੇ। ਮੈਂ ਥੋੜੇ ਭੁਜੰਗੀਆਂ ਨਾਲ ਹਾਂ, ਉਹ ਮੰਨਿਆ ਪ੍ਰਮੰਨਿਆ ਜੋਧਾ ਤੇ ਬਹੁਤ ਸੈਨਾ ਵਾਲਾ ਹੈ। ਚੁਨਾਂਚੇ ਜਦੋਂ ਬੰਦਾ ਰਿਆੜਕੀ ਤੋਂ ਲਾਹੌਰ ਨੂੰ ਵਧਿਆ ਹੈ ਤਾਂ ਮੀਰੀ ਸਿੰਘ ਨੇ ਆਪਣੇ 'ਭੁਜੰਗੀਆਂ' ਸਾਥੀਆਂ ਸਣੇ ਘਣੀਏਕੇ ਪਿੰਡ ਦੇ ਲਾਗ ਬੰਦੇ ਨਾਲ ਜੰਗ ਕੀਤਾ ਤੇ ਬੰਦੇ ਵਰਗੇ ਬਹਾਦਰ ਨੂੰ ਸ਼ਿਕਸਤ ਦੇਕੇ ਦੱਸ ਦਿੱਤਾ ਕਿ ਤਾਕਤ ਗੁਰੂ ਕੀ ਹੈ, ਗੁਰੂ ਨੇ ਪੰਥ ਵਿਚ ਰੱਖੀ ਹੈ, ਤੂੰ ਇਕੱਲਾ ਤਾਕਤ ਵਾਲਾ ਨਹੀਂ, ਗੁਰੂ ਨਹੀਂ। ਬੰਦਾ ਹਾਰ ਖਾਕੇ ਏਥੋਂ ਹੀ ਰਿਆੜਕੀ ਨੂੰ ਮੁੜ ਗਿਆ*। ਇਹ ਗਲ ਗਲਤ ਪ੍ਰਸਿਧ ਹੈ ਕਿ ਬੰਦਾ ਸਿੰਘ ਨੇ ਸ਼੍ਰੀ ਦਰਬਾਰ ਸਾਹਿਬ ਆਕੇ ਗੁਰਿਆਈ ਦਾ ਦਾਹਵਾ ਕੀਤਾ। ਉਨ੍ਹਾਂ ਦੇ ਚਲਾਣੇ ਤੋਂ ਬਹੁਤ ਬਰਸ ਮਗਰੋਂ ਬੰਦਈਆਂ ਤੇ ਖਾਲਸਿਆਂ ਦਾ ਝਗੜਾ ਤੇ ਚਿਠੀਆਂ ਵਾਲੀ ਗਲ ਹੋਈ ਸੀ। ਇਸੇ ਤਰ੍ਹਾਂ ਮਗਰੋਂ ਦੇ ਹਾਲਾਤ ਕਿ ਬੰਦਈਆਂ ਨੂੰ ਸ੍ਰੀ ਦਰਬਾਰ ਸਾਹਿਬ ਤੇ ਕਬਜ਼ਾ ਨਾ ਕਰਨ ਦਿੱਤਾ ਗਿਆ ਤੇ ਛੇਕੜ ਬਹੁਤ ਮੁਖੀਏ ਬੰਦਈ ਤਤਖਾਲਸਾ ਹੋ ਗਏ, ਇਸ ਗਲ ਨੂੰ ਦੱਸਦਾ ਹੈ, ਕਿ ਇਸ ਪਹਿਲੇ ਸਤਨ ਦੀ ਕਿ ਕੋਈ ਹੋਰ ਦਸਾਂ ਗੁਰਾਂ ਸਦਰਸ਼ ਗੁਰੂ ਹੋ ਸਕਦਾ ਹੈ ਤਦੋਂ ਹੀ ਮੁਖਾਲਫਤ ਹੋਈ ਤੇ ਹਜ਼ੂਰੀ ਸਿੰਘਾਂ ਨੇ ਕੀਤੀ।

(-) ਦੂਸਰੀ ਕੋਸ਼ਸ਼ ਗੁਰੂ ਬਣਨ ਦੀ ਪਾਲਕ ਅਜੀਤ ਸਿੰਘ ਤੇ ਹਠੀ ਸਿੰਘ ਵੱਲੋਂ ਹੋਈ, ਇਸ ਦੀ ਮੁਖਾਲਫਤ ਮਾਤਾ ਸੁੰਦਰੀ ਜੀ ਨੇ ਆਪ ਕੀਤੀ। ਮਾਤਾ ਜੀ ਦਸਮ ਗੁਰੂ ਸਾਹਿਬ ਦੇ ਆਦਰਸ਼ ਨੂੰ ਸਮਝਦੇ ਸੇ, ਉਹਨਾਂ ਦੇ ਰੂਹਾਨੀ ਜਲਾਲ ਨੂੰ ਅੱਖੀਂ ਦੇਖ ਚੁਕੇ ਸੇ, ਉਹ ਜਾਣਦੇ ਸੇ ਕਿ ਅਜੀਤ ਸਿੰਘ ਦਸਾਂ ਪਾਤਸ਼ਾਹੀਆਂ ਵਾਂਙੂ ਯਾਰਵੀਂ ਪਾਤਸ਼ਾਹੀ ਨਹੀਂ ਹੈ। ਉਹਨਾਂ ਨੇ ਉਸ ਦੀ ਮੁਖਾਲਫਤ ਕੀਤੀ, ਇਥੋਂ ਤਾਈਂ ਕਿ ਛੇਵੇਂ ਸਤਿਗੁਰਾਂ ਦੇ ਸ਼ਸਤ੍ਰ ਉਸ ਨੂੰ ਨਹੀਂ ਲਗਾਉਣ ਦਿੱਤੇ ਤੇ ਉਸ ਦੇ ਹਠ ਤੇ ਬੇਅਦਬੀ ਕਰਨ ਪਰ ਉਸਨੂੰ ਸਰਾਪ ਦੇਕੇ ਘਰੋਂ ਕੱਢ ਦਿੱਤਾ। ਇਸੇ ਤਰ੍ਹਾਂ ਜਦੋਂ ਹਠੀ ਸਿੰਘ ਨੇ ਬਾਣੀ ਰਚੀ ਤੇ ਗੁਰਬਾਣੀ ਵਿੱਚ ਆਪਣਾ ਨਾਮ ਪਾਇਆ ਤਾਂ ਮਾਤਾ ਜੀ ਨੇ ਸਮਝਾਇਆ। ਨਾ ਸਮਝਣ ਤੇ ਮਾਤਾ ਜੀ ਉਸ ਤੋਂ ਸਬੰਧ ਤੋੜਕੇ ਆਪ ਦਿੱਲੀ ਆ ਰਹੇ ਤੇ ਉਹ ਨਿਰਾਸ ਹੋਕੇ ਬੁਰਹਾਨਪੁਰ (ਦੱਖਣ) ਜਾ ਰਿਹਾ।

ਜਦੋਂ ਬੰਦਈਆਂ ਤੇ ਖਾਲਸਿਆਂ ਦਾ ਝਗੜਾ ਸ੍ਰੀ ਦਰਬਾਰ ਸਾਹਿਬ ਹੋਇਆ ਤਦੋਂ ਇਕ ਹੋਰ ਧੜਾ ਬੀ ਦਾਵੇਦਾਰ ਸੀ, ਉਹ ਜੀਤ ਮਲੀਏ ਕਹਾਉਂਦੇ ਸਨ। ਏਹ ਲੋਕ ਪਾਲਕ ਅਜੀਤ ਸਿੰਘ ਦੇ ਚੇਲੇ ਸਨ। ਉਸ ਵੇਲੇ ਇਹ ਬੀ ਧੱਕੇ ਗਏ ਤੇ ਫੇਰ ਮਾਦੂਮ ਹੋ ਗਏ।

(੩) ਤੀਸਰਾ ਜਤਨ ਗੁਰੂ ਬਣਨ ਦਾ ਗੁਰੂ ਜੀ ਦੇ ਆਪਣੇ ਪਿਤਰੇਰ ਭਤੀਜੇ ਗੁਲਾਬਰਾਇ

[ਬਾਕੀ ਟੁਕ ਇਸ ਅਗਲੇ ਪੰਨੇ ਤੇ ਜੋਕ

*ਏਥੇ ਸ੍ਰੀ ਕਰਮ ਸਿੰਘ ਜੀ ਦਾ ਲਿਖਾ ਕੁਝ ਠੀਕ ਨਹੀਂ ਦਾ ਸੁਰਜ ੨੦੨।

ਲਹਨੇ-॥੨੬॥ ਕੇਤਿਕ ਦਿਨ ਬੀਤੇ ਤਿਸ ਪਾਛੈ ਜੇਜ਼ਫ ਪੁੱਤ੍ਰ/ਰਿਦੇ ਪ੍ਰਿਯ

ਅਗਲਾ [ਪਿਛਲੇ ਪੰਨੇ ਦੀ ਬਾਕੀ ਟੂਕ]

(ਯਾ ਗੁਲਾਬ ਸਿੰਘ) ਵਲੋਂ ਹੋਇਆ। ਜਦੋਂ ਉਹ ਆਨੰਦ ਪੁਰ ਗੁਰੂ ਕੇ ਤਖਤ ਪਰ ਗੱਦੀ ਲਾਕੇ ਬੈਠਾ ਤੇ ਪੂਜਾ ਕਰਵਾਉਣ ਲਗਾ ਤਾਂ ਉਦਾਸੀ ਸੰਤ ਗੁਰਬਖਸ਼ ਨੇ, ਜਿਸ ਨੂੰ ਨਾਵੇਂ ਸ਼ਤਿਗੁਰਾਂ ਦੇ ਦੋਹੁਰੇ ਦੀ ਪੂਜਾ ਪਰ ਦਸਮੇਂ ਗੁਰੂ ਜੀ ਛੋੜ ਗਏ ਸੇ,ਮੁਖਾਲਫਤ ਕੀਤੀ। ਪਹਿਲਾਂ ਸਮਝਾਇਆ ਕਿ ਤੂੰ ਗੁਰੂ ਦਸਮੇਸ਼ ਜੀ ਦੀ ਗਦੀ ਤੇ ਨਹੀਂ, ਤੂੰ ਉਹ ਗੁਰੂ ਨਹੀਂ; ਇਸ ਤਖਤ ਦਾ, ਜਿਸ ਪਰ ਗੁਰੂ ਬੈਠਦਾ ਸੀ, ਅਦਬ ਕਰ। ਉਸ ਦੇ ਨਾ ਮੰਨਣ ਪਰ ਸਾਧੂ ਨੇ ਇੰਨੀ ਮੁਖਾਲਫਤ ਕੀਤੀ ਕਿ ਉਹ ਗੁਲਾਬ ਰਾਇ ਦੇ ਗੁਰੂ ਅੰਸ਼ ਹੋਣ ਤੇ ਗੁਰੂ ਦਸਮੇਸ਼ ਦਾ ਸਬੰਧੀ ਤੇ ਉਹਨਾਂ ਦਾ ਮਿੱਤ੍ਰ ਹੋਣ ਤੇ ਭੀ ਲਿਹਾਜ਼ ਵਿਚ ਨਹੀਂ ਆਇਆ ਤੇ ਸਾਧੂ ਨੇ ਉਸ ਨੂੰ ਨਿਰਵੰਸ਼ ਮਰਨ ਦਾ ਸ੍ਰਾਪ ਦਿਤਾ। ਗੁਲਾਬਰਾਇ ਉਸ ਵੇਲੇ ਚਾਰ ਪੁੱਤ੍ਰਾਂ ਦਾ ਪਿਤਾ ਸੀ, ਸਾਧੂ ਦੇ ਸ੍ਰਾਪ ਨਾਲ, ਜੋ ਉਸ ਨੇ ਅਸੂਲ ਪ੍ਰਸਤੀ ਤੇ ਖੜੋਕੇ ਦਿਤਾ ਸੀ, ਗੁਲਾਬ ਰਾਇ ਨਿਰਵੰਸ਼ ਮਰ ਗਿਆ।

ਇਹ ਸਾਰੇ ਜਤਨ ਤੇ ਜੱਦੋਜਹਦ ਇਤਿਹਾਸਕ ਸਬੂਤ ਹਨ ਇਸ ਗਲ ਦਾ ਕਿ ਦਸਮੇ ਪਾਤਸ਼ਾਹ ਜੀ ਦੇ ਸਚਖੰਡ ਪਯਾਨ ਦੇ ਸਮੇਂ ਤੋਂ ਪੰਥ ਵਿਚ ਕਿਸੇ ਇਕ ਵਜ਼ਕਤੀ ਦੇ ਦਸਾਂ ਗੁਰੂ ਸਾਹਿਬਾਂ ਦੇ ਤੁੱਲ, ਜਾਂ ਉਨ੍ਹਾਂ ਸਥਾਨੀ ਗੁਰੂ, ਯਾ ਸੱਚਾ ਪਾਤਸ਼ਾਹ ਕਹਿਲਾ ਸਕਣ ਦੀ ਮੁਖਾਲਫਤ ਹੁੰਦੀ ਰਹੀ ਹੈ। ਅਤੇ ਇਹ ਅਸੂਲ ਪ੍ਰਸਤੀ ਕਿਨ੍ਹਾਂ ਤੋਂ ਅਰੰਭ ਹੋਈ ? ਸ੍ਰੀ ਦਸਮੇਸ਼ ਜੀ ਦੀ ਆਪਣੀ ਸੁਪਤਨੀ ਜੀ, ਸਾਡੀ ਪਰਮ ਪੂਜਯ ਸ੍ਰੀ ਮਾਤਾ ਜੀ ਵੱਲੋਂ। ਫਿਰ ਕਿਸ ਵੱਲੋਂ, ਸ੍ਰੀ ਗੁਰੂ ਜੀ ਦੇ ਬਾਪੇ ਗੁਰੂ ਅੰਸ਼ ਬਾਬਾ ਬਿਨੋਦ ਸਿੰਘ, ਬਾਬਾ ਕਾਹਨ ਸਿੰਘ ਤੇ ਸਭ ਤੋਂ ਵਧਕੇ ਉਹਨਾਂ ਦੇ ਸਪੁੱਤ੍ਰ ਬਾਬਾ ਮੀਰੀ ਸਿੰਘ-ਹਜ਼ੂਰ ਦੇ ਹੱਥੋਂ ਅੰਮ੍ਰਿਤ ਛਕ ਚੁਕੇ ਭੁਜੰਗੀ-ਵੱਲੋਂ ਤੇ ਤੀਸਰੀ ਥਾਵੇਂ ਗੁਰੂ ਜੀ ਦੇ ਹਜ਼ੂਰੀ ਸਿੱਖ ਉਨ੍ਹਾਂ ਦੇ ਥਾਪੇ, ਸਾਜੇ ਨਿਵਾਜੇ ਉਦਾਸੀ ਸੰਤ, ਕਰਨੀ ਰਹਿਣੀ ਦੇ ਸੂਰੇ ਬਾਬਾ ਗੁਰਬਖਸ਼ ਜੀ ਵੱਲੋਂ।

ਆਮ ਤੌਰ ਤੇ ਗੁਰਿਆਈ ਦੇ ਦਾਵੇਦਾਰ, ਤਮਾਗੀ ਵੇਰਾਗੀ ਵਜ਼ਕਤੀਆਂ ਤੇ ਗੁਰੂ ਅੰਸ਼ ਅਖਵਾਉਣ ਵਾਲੇ ਹੋ ਸਕਦੇ ਹਨ, ਪੰਤੂ ਸਿੱਖ ਇਤਿਹਾਸ ਦੱਸਦਾ ਹੈ ਕਿ ਭੱਲੇ ਸਾਹਿਬਜ਼ਾਦਿਆਂ* ਤੇ ਨਿਰਮਲਾਂ† ਭੇਖ ਦੇ ਸੰਤਾਂ ‡ ਤੇ ਹੋਰ ਮਹਾਤਮਾਵਾਂ‡ ਨੇ ਹੀ ਇਹ ਸਿੱਧਾਂਤ ਆਪਣੀਆਂ ਲਿਖਤਾਂ ਦ੍ਵਾਰਾ ਸਾਡੇ ਤਕ ਪੁਚਾਇਆ ਹੈ, ਕਿ ਸ੍ਰੀ ਗੁਰੂ ਕਲਗੀਧਰ ਜੀ ਜੋਤੀ ਜੋਤ ਸਮਾਉਣ ਸਮੇਂ 'ਪੰਥ' ਤੇ 'ਗ੍ਰੰਥ' ਨੂੰ ਗੁਰਿਆਈ ਦੇ ਗਏ ਹਨ ਤੇ ਹਜ਼ੂਰ ਤੋਂ ਪਿਛੋਂ ਕੋਈ ਇਕ ਵਜ਼ਕਤੀ ਆਪਣੇ ਆਪ ਨੂੰ ਸਿੱਖਾਂ ਵਿਚ ਦਸ ਗੁਰੂ ਸ੍ਥਾਨੀ ਗੁਰੂ ਨਹੀਂ ਅਖਵਾ ਸਕਦੀ, ਸੋ ਗੁਰ ਅੰਸ਼ ਤੇ ਨਿਰਮਲ ਭੇਖ ਦੇ ਉਪੋ ਇਤਿਹਾਸਕਾਰਾਂ ਦਾ ਦਸਮ ਪਾਤਸ਼ਾਹ ਤੋਂ ਪਿੱਛੋਂ ਕਿਸੇ ਇਕ ਵਜ਼ਕਤੀ ਦੇ ਦਸਾਂ ਗੁਰਾਂ ਸਥਾਨੀ ਗੁਰੂ ਹੋਣ ਦੇ ਦਾਵੇ ਦੇ ਮੰਨੇ ਜਾਣ ਤੋਂ ਇਨਕਾਰ ਦੱਸਦਾ ਹੈ ਕਿ ਪ੍ਰਾਚੀਨ ਕਾਲ ਤੋਂ ਇਹ ਸਿੱਧਾਂਤ ਨਿਰੋਲ ਨਿਰਵਾਦ ਮੰਨਿਆਂ ਆਉਂਦਾ ਸੀ ਤੇ 'ਗੁਰੂ' ਪਦ ਦੇ ਅਰਥ, ਸਿੱਖ ਸਾਹਿਤ ਵਿਚ ਹਿੰਦੂ ਸਾਹਿਤ ਦੇ ਅਰਥਾਂ ਤੋਂ ਵਿਲੱਖਣ ਤੇ ਉੱਚੇ ਹਨ।

ਇਸ ਦੇ ਇਹ ਅਰਥ ਨਹੀਂ ਕਿ ਸੰਸਾਰਿਕ ਵਿੱਦਜ਼ ਯਾ ਪਰਮਾਰਥਿਕ ਵਿੱਦਜ਼ ਦੇ ਉਸਤਾਦ, ਸਿੱਖਜ਼ ਦਾਤਾ, ਕਰਨੀ ਵਾਲੇ ਸਿੱਖ ਸਿੰਘ ਪੰਥ ਵਿਚ ਸ਼ਤਿਕਾਰੇ ਨਹੀਂ

[ਅਗਲੀ ਟੂਕ ਦੇਖੋ ਅੰਸੂ ੨ ਪੰਨਾ]

*ਅੰਸੂ ਪ੍ਰਤਾਪ ਵਿਚ ਸਤੂਪ ਵਾਲ ਦੇਖੋ।

†ਦੇਖੋ ਪ੍ਰਤਾਪ ਵਿਚਾਰ ਹੰਸ ਨਿਰਮਲਾਂ ਦੀ ਟੂਕ।

‡ਪ੍ਰਤਾਪ ਵਿਚ ਭੁਜੰਗੀ ਸੰਤ ਹੰਸ ਦੀ।

ਬਾਛੋ। ਕਿਸ ਕਾਰਨ ਤੈ ਸੌ ਮਰਿ ਗਯੋ। ਦਾਹੁ ਕਰਨੋ ਅਤਿ ਸ਼ੈ ਦੁਖ ਭਯੋ॥ ੨੭॥ ਸ਼ੋਕ ਬਿਖੈ ਬਯਾਕੁਲ ਹੁਇ ਰਹਨੋ। ਖਾਨ ਪਾਨ ਕੋ ਚਿਤ ਨਹਿ ਚਹਨੋ। ਤਿਸ ਕੀ ਮਾਤ ਬਿਲਾਪ ਬਡੇਰੀ। ਮੋਚਤਿ ਅੱਸ਼ੂ ਪਾਤ ਬਹੁਤੇਰੀ॥ ੨੮॥ ਦਿਵਸ ਤੀਸਰੇ ਜੋ ਸੁਤ ਮਰਨੋ[1]। ਕਿਹ ਨਰ ਸੰਗ ਵਹਿਰ ਮਿਲਿ ਪਰਨੋ। ਹਤਨੋ ਸ਼ਸਾ ਇਕ ਦੀਨਸਿ ਹਾਥ। ਕਹਨੋ ਸੰਦੇਸਾ ਪਿਤ ਕੇ ਸਾਥ॥ ੨੯॥ 'ਛੁਧਤਿ ਹੋਇ ਕਿਮ ਸੰਕਟ ਧਾਰੋ। ਮੁਝ ਕੋ ਜੀਵਤਿ ਹੀ ਨਿਰਧਾਰੋ। ਬਿਨ ਆਮਿਖ ਨਹਿ ਅਚਹਿ ਅਹਾਰਾ[2]। ਯਾਂਤੇ ਪਠਨੋ ਤਿਨਹੁੰ ਹਿਤ ਮਾਰਾ[3]॥੩੦॥ ਮੋਹਿ ਮਰਨੋ ਲਖਿ ਸ਼ੋਕ ਨ ਕੀਜੈ। ਖਾਨ ਪਾਨ ਕਰਿ ਆਨੰਦ ਥੀਜੈ'। ਸੁਨਿ ਲੈ ਕਰਿ ਸੋ ਮਾਨਵ ਆਯੋ। ਸੁਤ ਕੋ ਕਹਿਬੋ ਸਕਲ ਸੁਨਾਯੋ॥ ੩੧॥ ਸੁਨਤਿ ਗੁਲਾਬ ਰਾਇ ਸੋ ਹਰਖਨੋ। ਛਕਤਿ ਸਹਤ ਨਿਜ ਸੁਤ ਕੋ ਪਰਖਨੋ। ਲੈ ਕਰਿ ਮਾਸ ਬਨਾਇ ਰਿੰਧਾਯੋ। ਨਿਜ ਘਰ ਮਹਿ ਤਿਮ ਭਾਖਿ ਪਠਾਯੋ॥ ੩੨॥ ਸੁਨਿ ਕਰਿ ਸੁਤ ਕੀ ਮਾਤ ਰਿਸਾਨੀ। ਭਈ ਕੋਪ ਤਿਹ ਨਿਠੁਰ ਬਖਾਨੀ। 'ਆਮਿਖ ਖਾਨ ਬਿਨਾ ਅਕੁਲਾਵੈ। ਅਨਿਕ ਛਰੇਥਨਿ ਬਾਤ ਬਨਾਵੈ॥ ੩੩॥ ਪੁੱਤ੍ਰ ਨਹੀਂ ਪਯਾਰੋ ਜਿਹ ਚਿਦੈ। ਆਮਿਖ ਅਛਵਨ ਪ੍ਰਿਯ ਜਦ ਕਦੇ। ਕਹਾਂ ਸ਼ੋਕ ਉਪਜਹਿ ਬਿਰਲਾਪਹਿ। ਛੁਧਤਿ ਕਹਾਂ, ਜਿਨ ਸੁਤ ਬ੍ਰਿਹ ਤਾਪਹਿ[4]॥੩੪॥ ਸ਼ੁਭ ਗੁਨ ਸਹਤ ਪੁੱਤ੍ਰ ਅਸ ਮਰੈ।

[1]ਜੋ ਪੁੱਤ੍ਰ ਮਰ ਗਿਆ ਸੀ। [2](ਮੇਰਾ ਪਿਤਾ ਭੋਜਨ) ਨਹੀਂ ਖਾਂਦਾ ਮਾਸ ਤੋਂ ਬਿਨਾਂ। [3]ਇਸ ਕਰਕੇ ਮਾਰ ਕੇ (ਸਹਿਆ) ਏਹਿਜਿਆ ਹੈ। [4]ਜਾਂ ਜਿਨ੍ਹਾਂ ਨੂੰ ਪੁੱਤ੍ਰਾਂ ਦਾ ਵਿਛੋੜਾ ਤਪਾ ਰਿਹਾ ਹੈ ਉਹਨਾਂ ਨੂੰ ਭੁੱਖ ਕੀਕੂੰ ਲਗਦੀ ਹੈ।

(ਪਿਛੋਂ ਪੰਨੇ ਦੀ ਟੂਕ ਜੀ ਅਗੇ)

ਜਾਂਦੇ ਰਹੇ। ਜਥੇਦਾਰ ਦੀ ਹੈਸੀਅਤ ਵਿਚ ਜਾਂ ਹਰਿਜਨ, ਸੰਤ ਦੀ ਮੂਰਤ ਵਿਚ ਕਹਿਣੀ ਕਰਨੀ ਦੇ ਪੂਰੇ ਸੱਜਣਾਂ ਦੇ ਸਤਿਕਾਰ ਹੁੰਦੇ ਰਹੇ, ਓਹ ਸੰਗਤਾਂ ਨੂੰ ਤਾਰਦੇ ਰਹੇ, ਸਨਮਾਰਗ ਜਾਂਦੇ ਰਹੇ ਤੇ ਆਪ ਨਾਮ ਜਪਦੇ ਤੇ ਜਪਾਉਂਦੇ ਰਹੇ, ਪਰ ਓਹ ਦਸਾਂ ਸਤਿਗੁਰਾਂ ਨੂੰ ਗੁਰ ਅਵਤਾਰ ਆਪ ਮੰਨਦੇ ਰਹੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਮੰਨਦੇ ਮੱਥਦੇ ਤੇ ਸੀਸ ਝੁਕਾਉਂਦੇ ਰਹੇ ਤੇ ਸੰਗਤਾਂ ਨੂੰ ਤਾਰਦੇ ਹੋਏ ਗੁਰੂ ਕੇ ਲੜ ਲਾਉਂਦੇ ਰਹੇ। ਗੁਰਮਤ ਦੇਣ ਵਾਲੇ ਨਾਮ ਜਪਣ ਤੇ ਜਪਾਉਣ ਵਾਲੇ ਮਹਾਂ ਪੁਰਖ ਪੰਥ ਵਿੱਚ 'ਬਾਬਾ' ਲਕਬ ਨਾਲ ਤੇ ਗੁਰਮੁਖ ਪਦ ਨਾਲ ਯਾਦ ਕੀਤੇ ਜਾਂਦੇ ਰਹੇ ਹਨ। ਰੋਜ਼ ਅਰਦਾਸ ਕਰੀਦੀ ਹੈ—ਗੁਰਮੁਖ ਦਾ ਮੇਲ ਸਾਧ ਦਾ ਸੰਗ। ਇਸਦੇ ਨਾਲ ਗੁਰਦੀਖਯਾ ਦਾ ਤ੍ਰੀਕਾ ਸ੍ਰੀ ਦਸਮੇਸ਼ ਜੀ ਨੇ 'ਅੰਮ੍ਰਿਤ' ਕਾਇਮ ਕੀਤਾ, ਛਕਾਉਣ ਵਾਲੇ ਪੰਜ ਪਿਆਰਿਆਂ ਦਾ ਸਮੁਦਾਇ ਗੁਰਸਬਦੀ ਹੋਇਆ "ਇਕ ਸਿਖ ਦੁਇ ਸਾਧ ਸੰਗ ਪੰਜੀਂ ਪਰਮੇਸੁਰ॥" ਦਸ ਪਾਤਸ਼ਾਹੀਆਂ ਹਾਜ਼ਰ ਨਾਜ਼ਰ ਹਨ ਤੇ ਅਰਦਾਸ ਹਜ਼ੂਰੀ ਵੱਚ ਕਿਰ ਕਰੀਦਾ ਹੈ। 'ਸਭ ਥਾਈਂ ਹੋਇ ਸਹਾਇ' ਦਸਮੇਸ਼ ਜੀ ਦੇ ਆਪ ਫ਼ੁਰਮਾਇਆ ਹੈ।

ਪਿਤਾ ਨਿਠੁਰ[1] ਸ੍ਵਾਦਨਿ ਹਿਤ ਧਰੈ।ਖਾਇ ਅਘਾਵਹਿ ਆਮਿਖ ਸੋਈ। ਹਮ ਕੋ ਸ਼ੋਕ ਦੁਖਤਿ ਬਹੁ ਹੋਈ' ॥੩੫॥ ਇੱਤਮਾਦਿਕ ਬਹੁ ਕਹਯੋ ਕਠੋਰ। ਗਯੋ ਗੁਲਾਬ ਰਾਇ ਕੀ ਓਰ। ਘਰ ਕੀ ਕਹਿਵਤਿ ਸਕਲ ਸੁਨਾਈ। ਉਰ ਮਹਿੰ ਖਰ[2] ਜਿਮ ਅਨੀ[3] ਧਸਾਈ॥੩੬॥ਬਾਕ ਬਾਨਤੇ ਬੀਧਨ ਹੋਵਾ[4]। ਬਹੁ ਬਯਾਕੁਲਤਾ ਰਿਦਾ ਪਰੋਵਾ। ਖਾਇ ਨ ਜਾਇ ਹਟਯੋ ਨਹਿੰ ਜਾਇ। ਚਿਤ ਚਿੰਤਾ ਅਤਿਸ਼ੈ ਅਕੁਲਾਇ॥੩੭॥ ਕਹੁ ਦੁਖ ਪਾਇ ਕ੍ਰੋਧ ਵਧਿ ਗਯੋ। ਸ੍ਰਾਪਤ ਸਹਤ ਸੁ ਦੁਰਬਚ ਕਹਯੋ। 'ਅਪਰ ਪੁੱਤ੍ਰ ਅਰੁ ਮੋਹਿ ਸਮੇਤ। ਨਹਿੰ ਕਿਸਹੂੰ ਕੋ ਪਿਖਹਿੰ ਨਿਕੇਤ॥੩੮॥ ਕਰਤਿ ਸ਼ੋਕ ਹੀ ਬੈਠੇ ਰਹੀਯਹਿ। ਖਾਨ ਪਾਨ ਨਿਤੁ ਦੁਖ ਤੇ ਲਹੀਯਹਿ'।ਇਮ ਕਹਿ ਕੇਤਿਕ ਦਿਵਸ ਬਿਤਾਏ। ਅੰਤ ਸਮਾ ਤਬਿ ਲੌ ਨਿਯਰਾਏ॥੩੯॥ਸੁਤ ਕੇ ਸਹਤ[5] ਭਯੋ ਪਰਲੋਕ। ਪੀਛੇ ਵਧਯੋ ਅਧਿਕ ਹੀ ਸ਼ੋਕ। ਸਭਿ ਕੋ ਅੰਤ ਭਯੋ ਇਹ ਭਾਂਤੀ। ਤਿਸ ਕੋ ਰਹਯੋ ਨ ਕੋ ਪਸ਼ਚਾਤੀ ॥੪੦॥ਬਹੁਰ ਗੁਲਾਬ ਰਾਇ ਕੀ ਦਾਰਾ। ਬੈਠਨ ਕੀ ਹੋਇਸਿ ਅਧਿਕਾਰਾ। ਜੌ ਨਰ ਪੁੰਜ ਉਪਾਇਨ ਲਯਾਵੈਂ।ਮਿਸਤਕ ਟੇਕਹਿੰ ਤਿਹੰ ਅਰਪਾਵੈਂ॥੪੧॥ ਜਬਹਿ ਬ੍ਰਿਧਾ ਬਧ ਬਹੁ ਤਨ ਹੋਈ। ਚਿਤਹਿ ਥਿਰਹਿ ਪਾਛੇ ਅਬਿ ਕੋਈ। ਸ਼ਯਾਮ ਸਿੰਘ ਕੁਲ ਬ੍ਰਿਧਕ[6] ਹੇਰਾ। ਸੁਰਜਨ ਸਿੰਘ ਨਾਮ ਜਿਸ ਕੇਰਾ ॥ ੪੨ ॥ ਨਿਜ ਉਛੰਗ ਸੋ ਪਾਵਨ ਕੀਨਿ[7]। ਆਪ ਪ੍ਰਲੋਕ ਪਧਾਨੋ ਕੀਨਿ। ਸੁਰਜਨ ਸਿੰਘ ਥਿਰਯੋ ਤਿਸ ਪਾਛੇ। ਸਭਿ ਸਿੰਘਨ ਮਹਿੰ ਬਿਦਤਯੋ ਆਛੇ ॥ ੪੩ ॥ ਤਿਸ ਕੇ ਤੀਨ ਪੁੱਤ੍ਰ ਜਗ ਭਏ। ਅੰਤ ਸਮਾ ਜਬਿ ਹੂੰ ਨਿਯਰਏ। ਜੇਸ਼ਟ ਸੁਤ ਤ੍ਰਿਲੋਕ ਸਿੰਘ ਥਿਰਯੋ। ਕੇਤਿਕ ਬਰਖਨ ਪੂਜਨ ਕਰਯੋ ॥ ੪੪॥ ਜਬਿ ਪ੍ਰਲੋਕ ਤਿਨ ਕੋ ਹੁਇ ਗਯੋ। ਗਾਦੀ ਪਰ ਦਿਦਾਰ ਸਿੰਘ ਥਯੋ। ਸੁਰਜਨ ਸਿੰਘ ਕੇਰ ਸੁਤ ਦੂਜਾ। ਬਹੁਤ ਬਰਖ ਸੰਗਤਿ ਨੇ ਪੂਜਾ ॥ ੪੫॥ ਤਿਨ ਕੋ ਭੀ ਪ੍ਰਲੋਕ ਜਬਿ ਭਯੋ।ਤ੍ਰਿਭੁਵਨ ਦਿਵਾਨ ਸਿੰਘ ਪਦ ਲਯੋ*। ਅਬਿ ਬੈਠਤਿ ਹੈ ਗਾਦੀ ਊਪਰ। ਬਿਦਤ ਅਹੈ ਜਾਨਹਿੰ ਬਹੁ ਭੂਪਰ॥੪੬॥ ਸੋਢੀ ਆਨੰਦ ਪੁਰਿ ਮਹਿੰ ਜੋਈ।ਸ਼ਯਾਮ ਸਿੰਘ ਕੋ ਕੁਲ ਸਭਿ ਤੋਈ। ਗਾਦੀ ਥਿਰੇ ਭਨੇ ਮੈਂ ਸੋਈ। ਅਪਰ ਸਿੰਘ ਜਾਨੈਂ ਸਭਿ ਕੋਈ ॥੪੭ ॥ ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉਤਰਅਰਧੇ'ਆਨੰਦਪੁਰ ਗਾਦੀ' ਪ੍ਰਸੰਗ ਬਰਨਨੰਨਾਮਪੰਚਤ੍ਰਿੰਸਤੀਅੰਸੂ॥੩੫॥

ਖਰੋਰ (ਨਿਰ ਵਾਲਾ)-ਖਰ+ਅ T=ਤਿੱਖੀ ਨੋਕ। ਬਰਛਾ ਦੇ ਫਟਾ ਨਾਲ ਵਿੰਨ੍ਹਿਆ ਕਿਆ। ਛਵਿਨ੍ਹਾ ਦੇ ਚਾਰ ਪੁੱਤ੍ਰ ਸਨ –ਦਲੇਲ ਸਿੰਘ, ਸੋਧ ਸਿੰਘ, ਵਡੇ ਸਿੰਘ, ਤੇ ਨੰਨ੍ਹ ਸਿੰਘ ਜੋ ਆਪਦੇ ਪਰਲੋਕ ਗਮਨ ਸਮੇਂ ਮਾਰੇ ਮਰ ਗਏ ਸੇ। ਪਰੰਤੂ ਬਯਾਖ੍ਯਾਕਾਰ ਕਹਦਾ,ਭਾਵ ਭਾ ਸਿੰਘ ਦਾ ਪੋਤ੍ਰਾ ਦੁੱਖਾਂ ਦੇ ਮਾਰੇ ਆਪਣੀ ਭਾ ਬਾਰਿਆ। *ਇਹਨਾਂ ਦੇ ਮਗਰੋਂ ਤ੍ਰਿਲੋਚਨ ਸਿੰਘ ਤੇ ਓਹ ਫਿਰ ਰਾਮਰਉਨਿਕੇ ਸਿੰਘ ਹੋਏ ਹੈਨ. ਤੁਰ ਸਰਕਾਰ ਸਿੰਘ ਸੀ ਹਨ।

੩੬. [ਅੰਤਿਮ ਮੰਗਲ]।

੧. 'ਕਵਿ-ਮੁੱਕੇਤ' ਮਿਦ੍ਯਾਦਾ ਦਾ ਮੰਗਲ।

ਦੋਹਰਾ ॥ ਸਾਰਸੁਤੀ ਨਿਜ ਦਾਸ ਪਰ ਭਈ ਸਹਾਇ ਅਪਾਰ।
ਪਾਰਦ ਬਰਨੀ ਪਾਰਦਾ ਗ੍ਰੰਥ ਸਿੰਧੁ ਤੇ ਪਾਰਿ ॥ ੧ ॥

ਪਰ=ਉੱਤੇ, ਦੀ। ਅਪਾਰ=ਪਾਰ ਰਹਿਤ, ਬਹੁਤ, ਅਮਿੱਤ। ਪਾਰਦ ਬਰਨੀ=ਪਾਰੇ ਦੇ ਰੰਗ ਵਰਗੀ, ਇਸ ਤੋਂ ਮੁਰਾਦ ਪਾਰੇ ਵਾਂਙੂ ਸੁਫੈਦ ਤੇ ਲੁਸ ਲੁਸ ਕਰਨ ਹਾਰੀ ਦਮਕ ਵਾਲੀ ਤੋਂ ਹੈ। ਪਾਰਦਾ=ਪਾਰ ਕਰਨ ਵਾਲੀ, ਤਾਰਨਹਾਰ। ਭਾਵ ਗ੍ਰੰਥ ਨਿਰਵਿਘਨ ਸਮਾਪਤ ਕਰਾਉਣ ਵਾਲੀ। ਸਿੰਧੁ=ਸਮੁੰਦਰ।

ਅਰਥ–ਪਾਰੇ ਦੇ ਰੰਗ ਵਰਗੀ (ਚਿੱਟੀ) ਤਾਰਨਹਾਰ ਸਰਸ੍ਵਤੀ ਗ੍ਰੰਥ ਰੂਪੀ ਸਮੁੰਦਰ ਦੇ ਪਾਰ ਕਰਨ ਵਿੱਚ ਆਪਣੇ ਦਾਸ ਦੀ ਅਮਿੱਤ ਸਹਾਈ ਹੋਈ ਹੈ।

ਚੌਪਈ ॥ ਕਰਨੀ ਸਭ, ਦੁਖ ਦਾਰਿਦ ਹਰਨੀ। ਹਰਨੀ ਸੁਤ ਸਮ ਆਂਖਨਿ ਬਰਨੀ। ਬਰਨੀ ਬੱਕ੍ਰ ਮਹਾਂ ਛਬਿ ਧਰਨੀ। ਧਰਨੀ ਬੁਧਿ ਕੀ ਬਧ ਤਨ ਤਰੁਨੀ* ॥ ੨ ॥

ਕਰਨੀ=ਕਰਨ ਵਾਲੀ। ਹਰਨੀ=ਦੂਰ ਕਰਨ ਵਾਲੀ। (ਅ) ਮ੍ਰਿਗੀ। ਬਰਨੀ=ਵਰਣਨ ਕੀਤੀ ਜਾਂਦੀ ਹੈ। (ਅ) ਝਿੱਮਣੀਆਂ, ਭਵਾਂ, (ਏ) ਰੰਗਤ। ਬੱਕ੍ਰ=ਟੇਢੀਆਂ। ਤਰੁਨੀ=ਜਵਾਨ।

ਅਰਥ–ਦੁਖਾਂ ਦੇ ਕਰਨਹਾਰੀ, ਦੁਖ ਦਰਿੱਦ੍ ਦੇ ਦੂਰ ਕਰਨ ਵਾਲੀ, ਜੋ ਮ੍ਰਿਗੀ ਦੇ ਬੱਚੇ ਵਰਗੀਆਂ ਅੱਖੀਆਂ ਵਾਲੀ ਵਰਣਨ ਕੀਤੀ ਜਾਂਦੀ ਹੈ, (ਉਸ ਦੀਆਂ) ਟੇਢੀਆਂ ਭਵਾਂ ਬੜੀ ਹੀ ਛਬੀ ਧਾਰਨ ਵਾਲੀਆਂ ਹਨ, (ਜੋ) ਬੁੱਧੀ ਦੀ ਧਾਰਨ ਵਾਲੀ ਹੈ ਤੇ ਜਿਸ ਦੀ ਸ਼ਰੀਰ ਦੀ ਅਵਸਥਾ ਸਦਾ ਜਵਾਨੀ ਵਾਲੀ ਹੈ।

ਤਰਨੀ ਬਿਘਨ ਸਿੰਧੁ ਜਿਹ ਸ਼ਰਨੀ। ਸਰ ਨੀਰਜ ਦ੍ਰਿਤਿ ਦ੍ਰਿਗ ਆਦਰਨੀ। ਦਰਨੀ ਦੋਖਨਿ ਦਾਸ ਉਧਰਨੀ। ਧਰਨੀ ਕਰੁਨਾ ਗੁਨੀਅਨਿ ਬਰਨੀ ॥੩॥

ਤਰਨੀ=ਬੇੜੀ। ਸ਼ਰਨੀ=ਸ਼ਰਨ। ਸਰ=ਵਰਗੀ। ਨੀਰਜ=ਕਵਲ। ਆਦਰਨੀ=ਆਦਰਨ ਜੋਗ। (ਅ) ਵਿਸ਼ੇਸ਼ ਕਰਕੇ ਦਰਨ ਵਾਲੀ (ਭਾਵ ਕਵਲ ਦੀ ਸ਼ੋਭਾ ਨੂੰ) ਮਾਤ ਕਦਨ ਵਾਲੀ।

ਅਰਥ–ਜਿਸ ਦੀ ਸ਼ਰਨ ਵਿਘਨਾਂ ਰੂਪੀ ਸਾਗਰ ਦੀ ਬੇੜੀ ਹੈ, (ਜਿਸ ਦੇ) ਨੇਤ੍ਰਾਂ ਦੀ ਸ਼ੋਭਾ ਕਮਲਾਂ ਵਰਗੀ (ਸੁਹਣੀ) ਤੇ ਆਦਰ ਕਰਨ ਦੇ ਯੋਗ ਹੈ। ਜੋ (ਸਾਹਿਤਜ ਦੇ)

*ਕਵਿ ਜੀ ਨੇ ਇਸੇ ਗਲ ਨੂੰ ਪਿੱਛੇ ਗੁਰ ਪ੍ਰਤਾਪ ਸੂਰਜ ਰਾਸ ੧ ਅੰਸੂ ੧ ਅੰਕ ੬ ਵਿੱਚ 'ਤਨ ਵੈ ਤਰਨੀ' ਕਰਕੇ ਕਿਹਾ ਹੈ। ਤਨ+ਬਧ = ਤਰੁਨੀ।

ਦੁਖਣਾਂ ਦੀ ਦਲਣ ਵਾਲੀ ਤੇ (ਕਵੀ ਰੂਪ) ਦਾਸਾਂ ਦੇ ਉਧਾਰਨ ਵਾਲੀ ਹੈ (ਤੇ ਜਿਸ ਨੂੰ) ਗੁਣੀ ਜਨਾਂ ਨੇ ਕ੍ਰਿਪਾ ਦੇ ਧਾਰਨ ਵਾਲੀ ਵਰਣਨ ਕੀਤਾ ਹੈ।

ਹੋਰ ਅਰਥ–੨. (ਜਿਸ ਦੇ) ਨੇਤ੍ਰਾਂ ਦੀ ਦੁਤੀ ਕਵਲ ਵਰਗੀ (ਦੁਤੀ ਨੂੰ) ਵਿਸ਼ੇਸ਼ ਕਰਕੇ ਦਲਨ ਵਾਲੀ ਹੈ, ਭਾਵ ਮਾਤ ਕਰਨ ਵਾਲੀ ਹੈ।

ਬਰਨੀ ਕੁੰਦ ਇੰਦੁ ਆਭਰਨੀ। ਭਰਨੀ ਨਾਗ ਬਿਘਨ ਗਨ ਅਰਿਨੀ।
ਅਰਿਨੀ ਕਰੇ ਅਨੰਦ ਉਸਰਨੀ। ਸ਼ਰਨੀ ਪਰੇ ਕਲੇਸ਼ ਨਿਵਰਿਨੀ*॥੪॥

ਕੁੰਦ=ਚੰਬੇ ਵਰਗਾ ਚਿੱਟੇ ਰੰਗ ਦਾ ਫੁਲ, ਮਰਤਬਾਨ ਦਾ ਫੁਲ। ਇਸ ਦੀ ਸ਼ੋਭਾ ਕਵੀ ਦੰਦਾਂ ਨਾਲ ਦੇਂਦੇ ਹਨ, ਇਸੇ ਕਰਕੇ ਇਥੇ ਦੰਦਾਂ ਦੀ ਸੰਭਾਵਨਾ ਕਰਕੇ ਅਰਥ ਕੀਤੇ ਹਨ।(ਅ)ਚਾਂਦਨੀਦਾ ਫੁਲ,ਇਹਭੀ ਚਿਟਾਹੁੰਦਾ ਹੈ। ਆਭਰਨੀ=ਸ਼ੋਭਾ ਵਾਲੀ। (ਅ) ਗਹਿਣੇ ਵਤ ਧਾਰਨ ਵਾਲੀ। ਭਰਨੀ=ਮੋਰਨੀ। ਗਾਰੜੂ ਮੰਤ੍ਰ। [ਮੋਰ ਸੱਪਾਂ ਨੂੰ ਖਾਂਦੇ ਹਨ ਤੇ ਗਾਰੜੂ ਮੰਤ੍ਰ ਭੀ ਸੱਪਾਂ ਦੀ ਵਿਸ ਝਾੜਦਾ ਹੈ। ਹਿੰਦੀ, ਭਰਨੀ=ਮੋਰਨੀ, ਛਛੂੰਦਰ, ਗਾਰੁੜੀ ਮੰਤ੍ਰ ਆਦਿ]। ਅਰਿਨੀ=[ਅ . ਰਿਣੀ] ਕਵੀ ਜਗਤ ਦੇ ਅਕਸਰ ਪਦਾਰਥ ਵਲੋਂ ਤੰਗ ਤੇ ਕਰਜ਼ਾਈ ਰਹਿੰਦੇ ਹਨ। ਕਵੀ ਜੀ ਨੂੰ ਸਾਈਂ ਨੇ ਇਸ ਦੁਖ ਤੋਂ ਬਚਾਇਆ ਇਸ ਕਰਕੇ 'ਅਰਿਣੀ ਕਰਨ ਵਾਲੀ' ਖਾਸ ਮਹਿੰਮਾਂ ਕੀਤੀ ਹੈ। ਅਥਵਾ, ਜੋ ਪ੍ਰਣ ਕਵੀ ਕਰਦੇ ਹਨ ਕਿ ਆਹ ਗ੍ਰੰਥ ਰਚਾਂਗਾ ਉਸ ਦੇ ਪੂਰੇ ਹੋਣ ਨਾਲ ਕਵਿ ਜ਼ਿੰਮੇਵਾਰੀ ਤੋਂ ਅਰਿਣੀ ਹੁੰਦਾ ਹੈ। ਉਸਰਨੀ=ਉਤਸਾਹ ਦੇਣ ਵਾਲੀ। ਉਸਾਰਨ ਵਾਲੀ।

ਅਰਥ–੧. ਕੁੰਦ ਦੇ ਫੁਲ ਵਰਗੇ ਰੰਗ ਵਾਲੀ ਹੈ (ਭਾਵ ਚਿੱਟੇ ਰੰਗ ਦੀ, ਤੇ) ਚੰਦ੍ਰਮਾ ਦੀ ਸ਼ੋਭਾ ਵਾਲੀ ਹੈ। ਸੱਪਾਂ ਰੂਪੀ ਸਮੂਹ ਵਿਘਨਾਂ ਦੀ ਮੋਰਨੀ (ਵਤ) ਸ਼ਤ੍ਰੂ ਹੈ। ਅਰਿਣੀ ਕਰਕੇ ਆਨੰਦ ਉਸਾਰਨ ਵਾਲੀ ਹੈ। (ਆਪਣੇ) ਸ਼ਰਣ ਪਿਆਂ ਦੇ (ਸਾਰੇ) ਕਲੇਸ਼ ਦੂਰ ਕਰਨ ਵਾਲੀ ਹੈ।

ਹੋਰ ਅਰਥ–ਕੁੰਦ (ਵਰਗੇ ਚਿੱਟੇ ਦੰਦਾਂ ਦੀ ਪੰਕਤੀ) ਵਾਲੀ, (ਤੇ) ਚੰਦ੍ਰਮਾਂ (ਨੂੰ) ਗਹਿਣੇ (ਵਤ) ਧਾਰਨ ਵਾਲੀ।

੨. ਕਥਾ ਮੰਗਲ।

ਹਰੀ ਸਿਮਰਿ ਕਥ ਪੁਰਨ ਕਰੀ। ਕਰੀ ਕਲੁਖ ਕੋ ਬਾਘਨਿ ਖਰੀ।
ਖਰੀ ਭਈ ਜਿਮ ਮੁਕਤਾ ਲਰੀ। ਲਰੀ ਕੁਮਤਿ ਸੋ ਤੁਰਨ ਹਰੀ॥ ੫॥

ਹਰੀ=ਵਾਹਿਗੁਰੂ। ਕਰੀ ਕਲੁਖ=ਪਾਪ ਰੂਪ ਹਥਨੀ। ਖਰੀ=ਚੰਗੀ। ਠੀਕ। ਸੱਚਮੁਚ। ਖਰੀ ਭਈ=ਖੜੀ ਹੋਈ, ਤਿਆਰ।

*ਅੰਕ ੨ ਤੋਂ ੪ ਤਕ ਤਿੰਨੇ ਛੰਦ ਸ੍ਰਿੰਘਾਵਿਲੋਕਨ ਚਾਲ ਵਿਚ ਇਕੋ ਲੜੀ ਵਿਚ ਜਾ ਰਹੇਹਨ।

{ ਹੋਈ। (ਅ) ਸੁੱਚੀ। ਲੜੀ=ਜਿਸ ਨੇ ਲੜਾਈ ਕੀਤੀ। }
{ (ਅ) ਕਤਾਰ, ਸ਼੍ਰੇਣੀ, ਲੜੀ, ਮਾਲਾ। }

ਅਰਥ–ਪਾਪ (ਰੂਪੀ) ਹਥਨੀ ਨੂੰ ਸੱਚਮੁਚ ਸ਼ੇਰਨੀ (ਹੋਕੇ ਢੁੱਕਣ ਵਾਲੀ ਇਹ) ਕਥਾ ਮੈਂ ਵਾਹਿਗੁਰੂ ਨੂੰ ਸਿਮਰ (ਸਿਮਰ) ਕੇ ਪੂਰੀ ਕੀਤੀ ਹੈ। (ਇਹ ਕਥਾ) ਮੋਤੀਆਂ ਦੀ (ਸੁੱਚੀ) ਲੜੀ ਵਾਂਙੂ ਤਿਆਰ ਹੋਈ ਹੈ, (ਇਸ ਦੀ ਤਿਆਰੀ ਵਿਚ ਜੋ ਬੀ) ਦੁਰਬੁੱਧੀ (ਮੇਰੇ ਨਾਲ) ਲੜਨ ਵਾਸਤੇ ਆਈ (ਮੈਂ) ਤਤਕਾਲ ਦੂਰ ਕਰ ਦਿੰਦਾ ਰਿਹਾ ਹਾਂ।

ਹੋਰ ਅਰਥ–(ਹੁਣ ਮੈਂ) ਹਰੀ ਦਾ ਸਿਮਰਨ (ਦ੍ਰਿੜ੍ਹਾਉਣ ਵਾਲੀ) ਕਥਾ ਪੂਰੀ ਕਰ ਲਈ ਹੈ, (ਇਹ) ਪਾਪਾਂ ਰੂਪੀ ਹਥਨੀ ਨੂੰ ਸਚਮੁਚ ਸ਼ੇਰਨੀ (ਹੋਕੇ ਢੁੱਕਣ ਵਾਲੀ ਹੈ) (ਤੇ ਪੁੰਨਾ ਰੂਪੀ ਸੁੰਦਰ ਹਿਰਦਿਆਂ ਤੇ ਸ਼ੋਭਾ ਦੇਣ ਵਾਲੀ ਇਹ) ਮੋਤੀਆਂ ਦੀ ਸੁੱਚੀ ਲੜੀ (ਤਿਆਰ ਹੋਈ ਹੈ) ਜੋ ਕੁਮਤੀਆਂ ਦੀ (ਸਾਰੀ) ਸ਼੍ਰੇਣੀ ਨੂੰ ਝਟਪਟ ਹਰ ਲੈਣ ਵਾਲੀ ਹੈ।

ਪਹਿਲੇ ਅਰਥ ਦਾ ਭਾਵ–ਮੈਂ ਇਹ ਕਥਾ ਵਾਹਿਗੁਰੂ ਜੀ ਦੇ ਸਿਮਰਨ ਵਿਚ ਰਹਿਕੇ ਲਿਖੀ ਹੈ। ਇਕ ਤਾਂ ਸਿਮਰਨ ਵਿਚ ਰਹਿਣਾ ਮੇਰੀ ਕਰਨੀ ਕਰਤੱਤ ਸੀ ਤੇ ਉਹ ਜਾਣਦਾ ਸੀ ਕਿ ਜਿਸ ਵਿਚ ਮਨੁੱਖ ਪਾਸੋਂ ਭੁੱਲਾਂ ਘਟ ਹੁੰਦੀਆਂ ਹਨ, ਦੂਸਰੇ ਨਿਰਵਿਘਨ ਸਮਾਪਤੀ ਲਈ ਸਾਈਂ ਨੂੰ ਯਾਦ ਰਖਦਾ ਸਾਂ।

ਜਿੱਥੋਂ ਤਕ ਹੋਇਆ ਹੈ ਮੈਂ ਸੁੱਚੇ ਮੋਤੀਆਂ ਵਾਂਙੂ ਸੁੱਚੇ ਸੁੱਚੇ ਪ੍ਰਸੰਗਾਂ ਦੀ ਮਾਲਾ ਇਹ ਕਥਾ ਤਿਆਰ ਕੀਤੀ ਹੈ ਤੇ ਦੁਰਬੁੱਧੀ ਪੁਰਖਾਂ ਦੇ ਦੇਂਦਾ ਵਾਲੇ ਝੂਠੇ ਪ੍ਰਸੰਗ ਜਿੱਥੇ ਜਿੱਥੇ ਮੇਰੀ ਪਰਖ ਵਿਚ ਆਏ ਮੈਂ ਦੂਰ ਕੀਤੇ ਹਨ ਅਥਵਾ ਦੁਰਬੁੱਧੀਆਂ ਦੀ ਖੋਟੀ ਸਲਾਹ ਜਦ ਕਦੇ ਮੇਰੇ ਮੁਕਾਬਲੇ ਤੇ ਆਈ ਮੈਂ ਪ੍ਰਾਜੈ ਕੀਤੀ, ਫਿਰ ਪਾਪਾਂ ਤੇ ਜੋ ਪਾਉਣ ਦਾ ਮਸਾਲਾ ਇਸ ਵਿਚ ਕਾਫੀ ਪਾਇਆ ਹੈ।

ਦੂਜੇ ਅਰਥ ਦਾ ਭਾਵ–ਇਹ ਨਿਰੀ ਦਿਲ ਪਰਚਾਵੇ ਦੀ ਕਥਾ ਮਾਤ੍ਰ ਨਹੀਂ ਇਸ ਵਿਚ ਨਾਮ ਸਿਮਰਨ ਵਿਚ ਲਗਾ ਦੇਣ ਦੀ ਤਾਸੀਰ ਰੱਖੀ ਗਈ ਹੈ, ਪਾਪਾਂ ਵਿਕਾਰਾਂ ਤੋਂ ਉਪਰਾਮ ਰਹਿਣ ਦੀ ਸਿੱਖਜਾ ਇਸ ਵਿਚ ਭਰੀ ਪਈ ਹੈ ਅਤੇ ਪੁੰਨ ਮਈ ਬ੍ਰਿਤੀ ਵਾਲਿਆਂ ਲਈ ਇਸ ਕਥਾ ਵਿਚ ਮੋਤੀਆਂ ਵਰਗੇ ਸੁਹਣੇ ਤੇ ਅਨਮੋਲ ਪਦਾਰਥ ਪਰਮਾਰਥਦੇ ਭਰੇ ਪਏ ਹਨ, ਤੇ ਦੁਰਬੁੱਧੀਆਂ ਦੇ ਦੂਰ ਕਰਨ ਲਈ ਇਸ ਵਿਚ ਕਾਫੀ ਉਪਦੇਸ਼ ਤੇ ਜੀਵਨ ਦੇ ਤਜਰਬੇ ਮੌਜੂਦ ਹਨ।

੨. ਇਕ ਗੁਰੂ–ਗੁਰ ਅਵਤਾਰ–ਮੰਗਲ।

ਪਾਰਬ੍ਰਹਮ ਕੇ ਗੁਰ ਅਵਤਾਰ*। ਤਾਰਨ ਹਿਤ ਜਗ† ਭਗਤ ਉਦਾਰ।
ਦਾਰੁਨ ਦੁਖ ਤੇ ਕੀਨਿ ਉਧਾਰ। ਧਾਰੇ ਸਿੱਖੀ ਪਰੇ ਸੁ ਪਾਰ॥ ੬॥

---

*ਗੁਣੀ ਜਨਾਂ ਨੂੰ ਸਮਝ ਲੈਣਾ ਚਾਹੀਏ ਕਿ ਕਵੀ ਜੀ ਏਥੇ ਗੁਰੂ ਸਾਹਿਬਾਂ ਨੂੰ ਵਿਸ਼ਨੂੰ ਅਵਤਾਰ ਨਹੀਂ ਦੱਸ ਰਹੇ ਸਗੋਂ ਪਾਰਬ੍ਰਹਮ ਦਾ ਅਵਤਾਰ ਦੱਸ ਰਹੇ ਹਨ। ਇਸ ਵਿਚ ਪਹਿਲੇ ਅਵਤਾਰਾਂ ਤੋਂ ਗੁਰੂ ਅਵਤਾਰ ਦੀ ਕਵੀ ਜੀ ਆਪ ਵਿਸ਼ੇਸ਼ਤਾ ਦਰਸਾ ਰਹੇ ਹਨ। †ਪਾ:–ਜਨ।

ਅਰਥ–(ਸਾਰੇ) ਗੁਰੂ ਸਾਹਿਬ ਪਾਰਬ੍ਰਹਮ ਦੇ ਅਵਤਾਰ ਹਨ, ਜੋ ਜਗਤ ਦੇ ਭਗਤਾਂ ਨੂੰ ਤਾਰਨ ਵਿੱਚ (ਅਤਿ) ਉਦਾਰ (ਹੋਏ) ਹਨ*। ਭਯਾਨਕ ਦੁੱਖਾਂ ਤੋਂ (ਜਗਤ ਦਾ ਆਪ ਨੇ ਹੀ) ਉਧਾਰ ਕੀਤਾ, (ਤੇ ਜਿਨ੍ਹਾਂ ਨੇ ਆਪ ਦੀ) ਸਿੱਖੀ ਧਾਰਨ ਕੀਤੀ ਸੋ ਭਵਸਾਗਰ ਤੋਂ ਪਾਰ ਹੋ ਗਏ।

੪. ਇਸ੍ਹ ਗੁਰੂ–ਸ੍ਰੀ ਗੁਰੂ ਨਾਨਕ ਦੇਵ ਜੀ ਦਾ–ਮੰਗਲ।

ਸ੍ਵੈਯਾ ॥ ਧਾਰਿ ਅਪੂਰਬ ਪੂਰਬ ਰੂਪ ਭਏ ਗੁਰ ਨਾਨਕ ਜੋਤਿ ਉਦਾਰਹਿ। ਦਾਰ ਕਿਧੌਂ ਨਰ ਪੰਥ ਪਰੇ ਤਿਨ ਸੋ ਜਗ ਸਾਗਰ ਤੇ ਪਰਿ ਪਾਰਹਿ। ਪਾਰਤਿ ਹੈਂ ਗੁਨ, ਟਾਰਤਿ ਔਗੁਨ,ਗਯਾਨ ਸਿਖਾਰਤਿ ਬਾਕ ਬਿਚਾਰਹਿਂ। ਚਾਰਹੁ ਬੇਦ ਉਚਾਰਹਿਂ ਸਾਰਹਿ, ਬੰਦਤਿ ਹੌਂ ਅਬਿ ਮੋਹਿ ਉਧਾਰਹਿਂ ॥ ੭ ॥

ਅਪੂਰਬ=ਜਿਹੋ ਜਿਹਾ ਅਗੇ ਨਾ ਹੋਵੇ, ਭਾਵ ਅਚਰਜ, ਅਤਿ ਸੁੰਦਰ।
ਪੂਰਬ=ਸਭ ਤੋਂ ਪਹਿਲਾਂ, ਸਭ ਤੋਂ ਸਨਾਤਨ ਭਾਵ ਪਰਮਾਤਮਾ, ਬ੍ਰਹਮ। ਜਿਸ ਤੋਂ ਪਹਿਲਾਂ ਹੋਰ ਕੋਈ ਨ ਹੋਇਆ ਹੋਵੇ। (ਅ) ਪਹਿਲਾ ਸਰੂਪ ਭਾਵ ਦਸੋ ਗੁਰੂ ਸਾਹਿਬਾਨ ਵਿਚੋਂ ਸਭ ਤੋਂ ਪਹਿਲੇ।
ਦਾਰ=ਇਸਤ੍ਰੀਆਂ। ਪਰਿ ਪਾਰਹਿ=ਪੈ ਗਏ ਪਾਰ।

ਅਰਥ–੧. ਅਸਚਰਜ ਬ੍ਰਹਮ ਹੀ ਰੂਪ ਧਾਰਕੇ ਉਦਾਰ ਜੋਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਹੋਏ। ੨. ਇਸਤ੍ਰੀ ਅਥਵਾ ਪੁਰਸ਼ (ਜੋ ਵੀ) ਤਿਨ੍ਹਾਂ ਦੇ ਪੰਥ (ਭਾਵ ਸਿਖੀ ਮਾਰਗ) ਵਿਚ ਆਏ, ਓਹ ਸੰਸਾਰ ਸਾਗਰ ਤੋਂ ਪਾਰ ਪੈ ਗਏ। ੩, ੪. (ਸਤਿਗੁਰੂ ਜੀ ਆਪਣੇ ਸੇਵਕਾਂ ਦੇ) ਗੁਣਾਂ ਨੂੰ ਪਾਲਦੇ ਹਨ, ਔਗੁਣਾਂ ਨੂੰ ਦੂਰ ਕਰਦੇ ਹਨ ਤੇ ਗਿਆਨ ਸਿਖਾਲਦੇ ਹਨ, (ਜੋ ਕੋਈ ਉਨ੍ਹਾਂ ਦੇ) ਵਾਕਾਂ ਨੂੰ ਵਿਚਾਰਦੇ ਹਨ ਓਹ ਚਾਰ ਵੇਦਾਂ ਦੇ ਤੱਤ ਨੂੰ ਉਚਾਰਨ ਲਗ ਜਾਂਦੇ ਹਨ। (ਮੈਂ) ਹੁਣ (ਉਨ੍ਹਾਂ ਸਤਿਗੁਰਾਂ) ਨੂੰ ਨਮਸਕਾਰ ਕਰਦਾ ਹਾਂ (ਤੇ ਵੇਨਤੀ ਕਰਦਾ ਹਾਂ ਕਿ) ਮੇਰਾ ਵੀ ਪਾਰ ਉਤਾਰਾ ਕਰਨ।

ਹੋਰ ਅਰਥ–੧. ਪਹਿਲੇ ਗੁਰੂ ਅਤਿ ਸੁੰਦਰ ਰੂਪ ਧਾਰਕੇ (ਸ੍ਰੀ ਗੁਰੂ) ਨਾਨਕ ਦੇਵ ਜੀ ਉਦਾਰ ਜੋਤੀ ਵਾਲੇ ਹੋਏ। ੪. ਜੋ ਕੁਛ ਉਚਾਰਦੇ ਹਨ ਉਹ ਚਾਰ ਵੇਦਾਂ ਦਾ ਤੱਤ ਹੀ ਹੁੰਦਾ ਹੈ। ਅਥਵਾ ਸਾਰਾ ਜੋ ਕੁਛ ਗੁਰੂ ਜੀ ਉਚਾਰਦੇ ਹਨ ਉਹ ਵੇਦ ਕੋਲੋਂ (ਚਾਰੂ=) ਸੁੰਦਰ ਹੁੰਦਾ ਹੈ†।

੫. ਇਸ੍ਹ ਗੁਰੂ–ਸ੍ਰੀ ਗੁਰੂ ਅੰਗਦ ਦੇਵ ਜੀ ਦਾ–ਮੰਗਲ।

ਚਿੱਤ੍ਰਪਦਾ ਛੰਦ ॥ ਜਾਲ ਜੰਜਾਲ ਫਸੇ ਜੁ ਮਿਲੇ, ਤਿਨ ਦਾਸਨਿ ਬ੍ਰਿੰਦ ਬਿਕਾਰਨ ਜਾਲਿ। ਜਾਲਨਿ ਕੋ ਉਪਦੇਸ਼ ਬਖਾਨਿਕੈ ਸ਼੍ਰੀ ਸਤਿਨਾਮ ਕੀ ਦੇ

*ਅਥਵਾ ਜਗਤ ਨੂੰ ਤਾਰਨ ਹਿਤ ਭਗਤੀ ਦਾਨ ਦੇਣ ਵਿਚ (ਬੜੇ) ਉਦਾਰ ਹੋਏ ਹਨ। †ਵੇਦਾਂ ਦੇ ਸਾਰ ਬਾਬਤ ਵਿਸ਼ੇਸ਼ ਵੀਚਾਰ ਲਈ ਦੇਖੋ ਰਾਸ ੩ ਅੰਸੂ ੪੨ ਅੰਕ ੩੫ ਦੀ ਹੇਠਲੀ ਟੂਕ।

ਜਪੁਮਾਲ। ਮਾਲਿਕ ਦੀਨ ਦੁਨੀ ਗੁਰ ਅੰਗਦ ਬੰਦਨ ਤੇ ਕਰਿ ਦੇਤਿ ਨਿਹਾਲ। ਹਾਲ ਭਲੋ ਪਰਲੋਕ ਤਿਨੈ, ਨਹਿ ਫੇਰ ਫਸੈਂ ਕਬਿਹੂੰ ਜਮਜਾਲ ॥੯॥

ਜਾਲ=ਜਾਲ, ਫਾਹੀ। ਜੰਜਾਲ=ਝੰਝਟ, ਬਖੇੜੇ, ਪੁਆੜੇ, ਪ੍ਰਪੰਚ।
ਜਾਲਿ=ਸਾੜ ਦਿਤੇ। ਜਾਲਨਿ ਕੋ=ਬਤੁਤਿਆਂ ਨੂੰ। ਸਾਰਿਆਂ ਨੂੰ।
ਬਖਾਨਿ ਕੈ=ਕਹਿਕੇ। ਸਮਝਾ ਕੇ।

ਅਰਥ–(ਸਤਿਗੁਰੂ ਅੰਗਦ ਦੇਵ ਜੀ ਨੂੰ) ਜੋਹੜੇ (ਲੋਕੀਂ) ਜੰਜਾਲਾਂ ਦੇ ਜਾਲ ਵਿਚ ਫਸੇ ਹੋਏ ਮਿਲੇ, ਤਿਨ੍ਹਾਂ ਸਾਰਿਆਂ ਦਾਸਾਂ ਦੇ ਵਿਕਾਰ (ਆਪ ਨੇ) ਦਗਧ ਕਰ ਦਿੱਤੇ, ਅਤੇ ਸਾਰਿਆਂ ਨੂੰ ਹੀ (ਆਪਣਾ) ਉਪਦੇਸ਼ ਸਮਝਾਕੇ ਸ੍ਰੀ ਸਤਿਨਾਮ ਦੀ ਜਪਮਾਲਾ ਦਿੱਤੀ (ਅਰਥਾਤ ਨਾਮ ਬਖਸ਼ਿਆ)। ਗੁਰੂ ਅੰਗਦ ਦੇਵ ਜੀ ਦੀਨ ਦੁਨੀ ਦੇ ਮਾਲਕ ਹਨ (ਦਾਤੇ ਐਸੇ ਹਨ ਕਿ) ਨਮਸਕਾਰ ਕਰਨ ਤੇ ਹੀ (ਇਸ ਜਗਤ ਵਿਚ ਭੀ) ਨਿਹਾਲ ਕਰ ਦਿੰਦੇ ਹਨ ਤੇ ਪ੍ਰਲੋਕ ਵਿਚ ਵੀ ਉਹਨਾਂ ਦਾ ਹਾਲ (ਬਹੁਤ) ਚੰਗਾ ਹੁੰਦਾ ਹੈ (ਤੇ ਉਹ) ਮੁੜਕੇ ਜਮ ਦੇ ਜਾਲ ਵਿਚ ਕਦੇ ਨਹੀਂ ਫਸਦੇ।

੬. ਇਸ਼ੁ ਗੁਰੂ–ਸ਼੍ਰੀ ਗੁਰੂ ਅਮਰਦਾਸ ਜੀ–ਮੰਗਲ।

ਸ੍ਰੈਯਾ ॥ ਮੋਹਿ ਰਿਦੈ ਬਸਿ ਕੈ ਨਿਸ ਬਾਸੁਰ ਨਾਸ਼ ਕਲੇਸ਼ ਕਰੋ, ਹੁਇ ਮੋਹ ਨ। ਮੋਹਨ ਕੋ ਪਿਤ ਸ਼੍ਰੀ ਗੁਰ ਪੂਰਨ ! ਦਾਸਨ ਕੋ ਕਰਤਾ ਮਨ ਮੋਹਨ ! ਹੋਹਿ ਨ ਲੋਭ ਕੋ ਲੋਭ ਕਬੈ, ਨਹਿੰ ਕਾਮ ਕੋ ਕਾਮ ਹੈਕਾਰ ਨ ਕ੍ਰੋਹ ਨ। ਕੋਹ ਸੀ ਓਟ ਸਦਾ ਨਿਜ ਦਾਸਨਿ ਦਾਨ ਕੋ ਦੀਨ ਕਰੋ ਨਿਰਮੋਹਨ ॥ ੯ ॥

ਮੋਹਿਨ=ਗੁਰੂ ਅਮਰ ਦੇਵ ਜੀ ਦੇ ਵਡੇ ਸਪੁੱਤ੍ਰ ਦਾ ਨਾਮ।
ਲੋਭ=ਪਦਾਰਥ। ਲੁਭਾਇਮਾਨ ਕਰ ਲੈਣ ਵਾਲੇ ਸਾਮਾਨ। [ਸੰ:, ਲੋਭਜ]
ਲੋਭ=ਲਾਲਚ। ਕਾਮ ਕੋ ਕਾਮ=ਕਾਮ ਦੀ ਕਾਮਨਾ, ਕਾਮ ਦੀ ਇੱਛਾ ਮਾਤ੍ਰ ਨਾ ਰਹੇ। (ਅ) ਕਾਮ ਨਾਲ ਕੰਮ ਨਾ ਰਹੇ।
ਕ੍ਰੋਹ=ਕ੍ਰੋਧ, ਗੁੱਸਾ। ਕੋਹ=ਪਹਾੜ [ਫਾ:, ਕੋਹ]।
ਦੀਨਿ=ਦੇਕੇ। (ਅ) ਦੀਨਾਂ ਨੂੰ, ਗ਼ਰੀਬਾਂ ਨੂੰ।

ਅਰਥ–੨. ਹੇ ਮੋਹਨ ਜੀ ਦੇ ਪਿਤਾ ਪੂਰਨ ਸ੍ਰੀ ਗੁਰੂ (ਅਮਰ ਦਾਸ ਜੀਓ !) (ਹੇ) ਦਾਸਾਂ ਦੇ ਮਨਾਂ ਨੂੰ ਮੋਹਿਤ ਕਰ ਲੈਣ ਵਾਲੇ ਜੀਓ ! ੧. ਮੇਰੇ ਰਿਦੇ ਵਿਚ ਰਾਤ ਦਿਨ ਵੱਸਕੇ ਕਲੇਸ਼ਾਂ ਦਾ ਐਸਾ ਨਾਸ਼ ਕਰੋ ਕਿ (ਕਿ ਮੈਨੂੰ) ਮੋਹ ਨਾ ਉਪਜੇ। ੩. ਨਾ ਹੀ ਪਦਾਰਥ ਦਾ ਲੋਭ ਕਦੇ ਉਪਜੇ, ਨਾਂ ਹੀ ਕਾਮ ਦੀ ਕਾਮਨਾ ਰਹੇ, ਨਾ ਹੈਕਾਰ (ਤੇ) ਨਾ (ਹੀ) ਕ੍ਰੋਧ ਰਹੇ। (ਆਪ, ਸਦਾ ਆਪਣੇ ਦਾਸਾਂ ਦੀ ਪਹਾੜ ਵਰਗੀ ਓਟ ਹੋ ਤੇ (ਨਾਮ ਦਾ) ਦਾਨ ਦੇਕੇ ਨਿਰਮੋਹ ਕਰ ਦਿੰਦੇ ਹੋ।

੭. ਇਸ਼ ਗ੍ਰੰਥ–ਸ਼੍ਰੀ ਗੁਰੂ ਰਾਮ ਦਾਸ ਜੀ–**ਮੰਗਲ।**

ਹਰਿਦਾਸ ਤਨੈ ਹਰਿਦਾਸ ਭਨੈ ਹਰਿ ਰੂਪ ਬਨੈ ਹਰਿ* ਪੂਜਤਿ ਹੈ ਜਿਨ।
ਹਰਿ ਦੋਸ਼ਨ ਦੈ ਸੁਖ ਦਾਸਨ ਕੋ ਉਰ ਮੋਹ ਤੇ ਆਦਿ ਬਿਕਾਰ ਭਰੇ ਜਿਨ।
ਬਰ ਦੇਤਿ ਜਿਨਹਿ ਬਰ ਮਾਨਵ ਸੇ ਬਰਬੰਡ ਭਏ ਜਮ ਰੂਪ ਪਿਖੈ ਜਿਨ।
ਕਰ ਬੰਦ ਤਿਨੈਂ ਕਰਿ ਬੰਦਨ ਕੋ, ਕਰਤਾਰ ਗੁਨਾਕਰ, ਗਯਾਨ ਅਮੇਜਿਨ ॥ ੧੦ ॥

ਹਰਿਦਾਸ=ਸ਼੍ਰੀ ਗੁਰੂ ਰਾਮਦਾਸ ਜੀ ਦੇ ਪਿਤਾ ਜੀ ਦਾ ਨਾਮ। ਹਰਿਦਾਸ= ਅਕਾਲ ਪੁਰਖ ਦੇ ਦਾਸ। ਰਾਮਦਾਸ ਦੇ ਅਰਥ ਭੀ ਅਕਾਲ ਪੁਰਖ ਦੇ ਦਾਸ ਹਨ, ਇਸ ਕਰਕੇ ਕਵੀ ਜੀ ਰਾਮਦਾਸ ਪਦ ਦਾ ਤਰਜੁਮਾ 'ਹਰਿਦਾਸ' ਪਦ ਨਾਲ ਕਰ ਰਹੇ ਹਨ।
ਹਰਿ=ਵਾਹਿਗੁਰੂ। ਨਿਰੰਕਾਰ। ਭਨੈ=ਫਬੇ ਹੋ, ਪ੍ਰਗਟੇ ਹੋ।
ਹਰਿ=ਵਿਸ਼ਨੂੰ। ਹਰਿ=ਨਾਸ਼ ਕਰਕੇ।
ਬਰਬੰਡ=ਬਲਵਾਨ। (ਅ ਵਰ ਵੰਡਣ ਵਾਲੇ। ਭਾਵ ਅੱਗੋਂ ਵਰ ਦਾਤੇ ਹੋ ਗਏ ਗੁਰਮੁਖਾਂ ਤੋਂ ਹੈ। ਪਿਖੈ ਜਿਨ=ਨਹੀਂ ਵੇਖਣਗੇ।
ਗਯਾਨ ਅਮੇ ਜਿਨ=ਗਯਾਨ ਮਿਣਤੀ ਵਿਚ ਨਹੀਂ ਹੈ ਜਿਨ੍ਹਾਂ ਦਾ। (ਅ) ਗਯਾਨ ਵਿਚ ਮਿਲੇ ਹੋਏ। [ਫਾ:, ਆਮੇਖਤਨ, ਆਮੇਜ਼ੀਦਨ= ਮਿਲਨਾ ਤੋਂ ਆਮੇਜ਼ਨ]।

ਅਰਥ–(ਸ਼੍ਰੀ) ਹਰਿਦਾਸ ਦੇ ਜੀ ਸਪੁੱਤ੍ਰ (ਸ਼੍ਰੀ ਗੁਰੂ ਰਾਮ ਦਾਸ ਜੀ ਆਪਣੇ ਆਪ ਨੂੰ) ਹਰੀ ਦੇ ਦਾਸ ਕਹਾਉਂਦੇ ਹਨ (ਅਰਥਾਤ ਰਾਮਦਾਸ ਕਹਾਉਂਦੇ ਹਨ ਪਰ ਆਪ ਪ੍ਰਤੱਖ) ਨਿਰੰਕਾਰ ਦਾ ਰੂਪ ਪ੍ਰਗਟੇ ਹਨ, (ਜਿਨ੍ਹਾਂ ਨੂੰ ਕਿ) ਵਿਸ਼ਨੂੰ ਵੀ ਪੂਜਦਾ ਹੈ। (ਆਪ ਆਪਣੇ) ਦਾਸਾਂ ਦੇ ਦੋਖ–ਜਿਨ੍ਹਾਂ ਦੇ ਰਿਦੇ ਮੋਹ ਆਦਿ (ਪੰਜਾਂ) ਵਿਕਾਰਾਂ ਨਾਲ ਭਰੇ ਹੋਏ ਹਨ–ਨਾਸ਼ ਕਰਕੇ ਸੁਖ ਦਿੰਦੇ ਹਨ। ਅਤੇ ਜਿਨ੍ਹਾਂ ਸ੍ਰੇਸ਼ਟ ਪੁਰਸ਼ਾਂ ਨੂੰ (ਆਪ ਨੇ) ਵਰ ਦਿਤੇ ਹਨ, ਉਹ (ਐਸੇ) ਬਲਵਾਨ ਹੋ ਗਏ ਹਨ ਕਿ ਓਹ ਜਮਾਂ ਦਾ ਰੂਪ ਕਦੇ ਨਹੀਂ ਵੇਖਣਗੇ। (ਮੈਂ ਵੀ) ਵਾਹਿਗੁਰੂ ਸਰੂਪ ਗੁਣਾਂ ਦੀ ਖਾਣ, ਅਮੇਣਵੇਂ ਗਯਾਨ ਵਾਲੇ (ਸ਼੍ਰੀ ਗੁਰੂ ਰਾਮਦਾਸ ਜੀ ਨੂੰ ਦੋਵੇਂ) ਹਥ ਜੋੜਕੇ ਬੰਦਨਾ ਕਰਦਾ ਹਾਂ।

੮. ਇਸ਼ ਗ੍ਰੰਥ–ਸ਼੍ਰੀ ਗੁਰੂ ਅਰਜਨ ਦੇਵ ਜੀ–**ਮੰਗਲ।**

ਕਵਿੱਤ ॥ ਅਰਜਨਿ ਸੁਨਿ ਮੇਰੀ ਸਤਿਗੁਰੂ ਅਰਜਨ ! ਅਰਿ ਜਨ ਹਨਿ ਅਰਜਨ ਜਸ ਦੀਨਿਓ। ਕਵਿਤਾ ਪੂਪੁਰ ਮੇ ਚਰਿੱਤ੍ਰ ਭਰਪੂਰ ਨਿਜ, ਪੁਰਮੇ ਪਰੀ ਹੈ ਗ੍ਰੰਥ ਪੂਰਨ ਜਿ ਕੀਨਿਓ। ਕਥਾ ਗੁਨ ਸਰੁਵਰ, ਔਗੁਨ

*੧੯੧੨ ਤੇ ੧੯੧੯ ਵਾਲੇ ਦੋਹਾਂ ਪੁਰਾਤਨ ਨੁਸਖਿਆਂ ਵਿਚ 'ਰਾਰੇ'ਨੂੰ ਸਿਆਹੀ ਹੈ–'ਹਰਿ'।

ਕੋ ਸਰ ਖਰ, ਗੁਰੂ ਸਰ ਔਰ ਨਾ, ਸ਼ਰਨ ਯਾਂ ਤੇ ਲੀਨਿਓ। ਨਾਮ ਲਿਵ ਤਾਰ ਦੇ ਉਚਾਰ ਭਵ ਪਾਰ ਦੇ, ਪਤਾਰ ਤੇ ਉਧਾਰਿ ਪਦ ਤਾਰਿਦੇ ਪ੍ਰਬੀਨਿਓ ॥ ੧੧ ॥

ਅਰਜ਼ਨਿ=ਬੇਨਤੀਆਂ [ਅ:, ਅਰਜ਼]। ਅਰਜਨ=ਪੰਚਮ ਸ੍ਰੀਗੁਰੂ ਜੀ।
ਅਰਿ ਜਨ=ਵੈਰੀ ਲੋਕ, ਕਾਮ ਕ੍ਰੋਧ ਲੋਭ ਮੋਹ ਹੰਕਾਰ।
ਅਰਜਨ=ਉੱਜਲ। ਪੂਰ=(ਨੌ ਰਸਾਂ ਅਲੰਕਾਰਾਂ ਆਦਿ ਨਾਲ) ਪਰੀ ਪੂਰਣ। ਭਰਪੂਰ=ਸੰਪੂਰਣ।
ਪੂਰ ਮੈਂ ਪਰੀ ਹੈ=ਮੇਰੀ (ਘਾਲ) ਪੂਰੀ ਪੈ ਗਈ ਹੈ।
ਨਾਮ ਲਿਵਤਾਰ ਦੇ=ਲਿਵ ਦੀ ਤਾਰ ਬੰਨ੍ਹ ਦੇਣ ਵਾਲਾ ਨਾਮ ਦਿਓ।
ਪਤਾਰ=ਪਤਾਲ, ਭਾਵ ਨਰਕ। ਪਦ ਤਾਰ=(ਭਵ ਸਾਗਰ ਤੋਂ) ਤਾਰ ਦੇਣ ਵਾਲਾ ਪਦ, ਮੁਕਤੀ ਪਦ।

ਅਰਥ–(ਹੇ ਸ੍ਰੀ) ਸ੍ਰੀਗੁਰੂ ਅਰਜਨ (ਦੇਵ ਜੀਓ !) ਮੇਰੀਆਂ ਅਰਜ਼ਾਂ ਸੁਣੋ:–(ਤੁਸਾਂ ਹੀ ਮੇਰੇ ਅੰਦਰਲੇ ਤੇ ਬਾਹਰਲੇ) ਵੈਰੀ ਜਨਾਂ ਨੂੰ ਮਾਰਕੇ (ਇਸ ਜਗਤ ਵਿਚ) ਉੱਜਲ ਜਸ (ਮੈਨੂੰ ਦਿਵਾ ਦਿੱਤਾ ਹੈ (ਕਿਵੇਂ ? ਅਗੇ ਆਪ ਹੀ ਉੱਤਰ ਦਿੰਦੇ ਹਨ ਕਿ) ਆਪਣਾ ਭਰਪੂਰ (=ਸੰਪੂਰਨ) ਚਰਿੱਤ੍ਰ (ਨੌ ਰਸਾਂ ਤੇ ਅਲੰਕਾਰਾਂ ਆਦਿ ਨਾਲ) ਪਰੀ ਪੂਰਣ ਕਵਿਤਾ (ਵਿਚ ਮੈਂ ਦਾਸ ਕੋਲੋਂ ਉਚਰਵਾਕੇ) ਗ੍ਰੰਥ ਪੂਰਨ ਜੋ ਕਰਵਾ ਲਿਆ ਹੈ (ਇਸ ਵਿਚ) ਮੇਰੀ (ਘਾਲ) ਪੂਰੀ ਪੈ ਗਈ ਹੈ। (ਇਹ) ਕਥਾ ਗੁਣਾਂ ਦਾ ਸਰੋਵਰ ਤੇ ਔਗੁਣਾਂ ਨੂੰ ਤਿੱਖਾ ਤੀਰ ਹੈ (ਕਿਉਂਕਿ ਇਹ ਉਹਨਾਂ ਗੁਰਾਂ ਦੀ ਕਥਾ ਹੈ ਜਿਨ੍ਹਾਂ) ਗੁਰਾਂ ਦੇ ਤੁੱਲ ਹੋਰ ਕੋਈ ਨਹੀਂ ਏਸੇ ਲਈ ਹੀ ਮੈਂ (ਗੁਰਾਂ ਦੀ) ਸ਼ਰਨ ਪਕੜੀ ਹੈ (ਤੇ ਹੁਣ ਮੈਂ ਬਿਨਯ ਕਰਦਾ ਹਾਂ ਕਿ ਹੇ) ਪ੍ਰਬੀਨ (ਸ੍ਰੀਗੁਰੂ ਜੀਓ !) ਲਿਵ ਦੀ ਤਾਰ ਬੰਨ੍ਹ ਦੇਣ ਵਾਲਾ ਨਾਮ ਦਿਓ (ਜਿਸ ਦੇ) ਉਚਾਰਨ ਤੇ ਸੰਸਾਰ ਤੋਂ ਪਾਰ ਹੋ ਜਾਈਦਾ ਹੈ ਤੇ (ਜੋਹੜਾ) ਨਰਕਾਂ ਤੋਂ ਬਚਾ ਕੇ ਮੁਕਤੀ ਪਦ ਦਿੰਦਾ ਹੈ।

ਹੋਰ ਅਰਥ–੪. ਹੇ ਪ੍ਰਬੀਨ ਗੁਰੂ ਜੀ ਮੈਨੂੰ ਨਰਕ ਤੋਂ ਉਧਾਰਕੇ ਮੁਕਤੀ ਦਾ ਪਦ ਦਿਓ (ਤੇ ਕੇਵਲ) ਉੱਚਾਰਨ (ਮਾਤ੍ਰ ਨਾਲ) ਸੰਸਾਰ ਤੋਂ ਪਾਰ ਕਰ ਦਿਓ।

੯. ਇਸ਼੍ਟ ਗੁਰੂ–ਸ੍ਰੀ ਗੁਰੂ ਹਰਿ ਗੋਬਿੰਦ ਜੀ–ਮੰਗਲ।

ਸ੍ਵੈਯਾ ॥ ਸਾਰੰਗ[1] ਪੈ ਕਾਂਬ ਸਾਰੰਗ[2] ਪੈ ਚਢਿ, ਸਾਰੰਗ[3] ਸ਼ੱਤ੍ਰੁਨਿਕੋ ਬਲਿ ਸ੍ਹਾਰੰਗ[4]। ਸਾਰੰਗ[5] ਜਨੋਂ ਜਗ ਮੈਂ ਕੁਲ ਸਾਰੰਗ[6], ਸਾਰੰਗੋ[7] ਗ੍ਯਾਨ ਪ੍ਰਕਾਸ਼ਨਿ ਸਾਰੰਗ[8]। ਸਾਰੰਗ[9] ਦਾਸਨਿ ਕੋ ਪ੍ਰਿਯ ਸਾਰੰਗ[10], ਸਾਰੰਗ[11] ਦੋਸ਼ਨਿ ਕੋ ਸਮ ਸਾਰੰਗ[12]। ਸਾਰੰਗ[13] ਪਾਨਿ ਕਯੋ ਨਰ ਸਾਰੰਗ[14], ਸਾਰੰਗ[15] ਸ਼੍ਰੀ ਹਰਿ ਗੋਬਿੰਦ ਸਾਰੰਗ[16] ॥ ੧੨ ॥

ਸਾਰੰਗ*=[1]ਹਾਥੀ, [2]ਘੋੜਾ, [3]ਹਰਨ, [4]ਸ਼ੇਰ, [5]ਕਮਲ, [6]ਦੂਰਜ, [7]ਦੀਵਾ, [8]ਅਗਨੀ, [9]ਚਾਤ੍ਰਿਕ, [10]ਬੱਦਲ, [11]ਸਰਪ, [12]ਗਰੁੜ, [13]ਧਨੁਖ, (ਸਾਰੰਗ ਪਾਨਿ=ਧਨੁਖ ਧਾਰੀ), [14]ਈਸ਼੍ਵਰ, [15]ਉਹੋ ਰੰਗ, (ਸਾ+ਰੰਗ), [16]ਸਾਰੰਗ, ਚਾਨਣਾ, ਪ੍ਰਕਾਸ਼, ਜੋਤਿ।

ਅਰਥ–(ਸ੍ਰੀ ਗੁਰੂ ਹਰਿਗੋਬਿੰਦ ਸਾਹਿਬ) ਕਦੇ ਹਾਥੀ ਪਰ ਸਵਾਰ ਹੁੰਦੇ ਹਨ ਕਦੀ ਘੋੜੇ ਪਰ, (ਹਰਿ ਹਾਲ) ਹਰਨਾਂ ਰੂਪੀ ਸ਼ਤ੍ਰੂਆਂ ਤੇ ਬਲੀ ਸ਼ੇਰ ਵਰਗੇ ਹਨ। (ਪਰ ਮਿੱਤ੍ਰਾਂ ਲਈ ਆਪ) ਕਮਲਾਂ ਦੀ ਕੁਲ ਨੂੰ ਸੂਰਜ ਨਿਆਈਂ ਹਨ, (ਅਰ ਸਿੱਖਾਂ ਪ੍ਰਤੀ) ਗਿਆਨ ਦੇ ਪ੍ਰਕਾਸ਼ਨੇ ਵਾਲੇ (ਐਉਂ ਹਨ ਜਿਵੇਂ) ਦੀਪਕ ਨੂੰ ਅਗਨੀ (ਪ੍ਰਕਾਸ਼ਦੀ ਹੈ)। ਦਾਸਾਂ ਨੂੰ ਐਉਂ ਪਿਆਰੇ ਹਨ (ਕਿ ਜਿਵੇਂ) ਚਾਤ੍ਰਿਕ ਨੂੰ ਬੱਦਲ ਹੈ; ਪਾਪਾਂ ਲਈ (ਐਉਂ ਹਨ ਜਿਵੇਂ) ਸਰਪ ਲਈ ਗਰੁੜ। (ਗੱਲ ਕੀਹ, ਇਹ ਜੋ ਸ਼੍ਰੀ ਹਰਿਗੋਬਿੰਦ ਜੀ ਹਨ ਈਸ਼੍ਵਰ ਹੀ ਨਰ ਬਣਕੇ ਧਨੁਖਧਾਰੀ ਹੋ ਰਿਹਾ ਹੈ, (ਪਰ ਫੇਰ ਦੇਖੋ ਕਿ ਮਨੁੱਖ ਰੂਪ ਧਾਰਕੇ ਭੀ) ਉਹੋ (ਇਲਾਹੀ) ਰੰਗ ਹੈ (ਓਹੋ) ਜੋਤ ਹੈ।

ਭਾਵ–ਸਾਰੰਗ ਪਦ ਦੇ ਅਰਥ ੨੦ ਤੋਂ ਭੀ ਵਧੀਕ ਹਨ, ਇਸ ਲਈ ਇਸ ਸ੍ਲੋਕ ਦੇ ਅਰਥ ਲਾਉਣ ਵਿੱਚ ਗੁਣੀ ਗਿਆਨੀ ਰਤਾ ਭਿੰਨ ਭਿੰਨ ਰਹਿਕੇ ਕਈ ਅਰਥ ਲਾ ਲੈਂਦੇ ਰਹੇ ਹਨ, ਪਰ ਕਵੀ ਜੀ ਦੇ 'ਖਿਆਲ ਦੀ ਲੜੀ' ਜੋ ਸਾਰੇ ਛੰਦ ਵਿਚ ਹੈ ਓਹ ਸਾਰੇ ਅਰਥਾਂ ਵਿੱਚ ਅਣਮਿਲਵੀਂ ਰਹਿ ਜਾਂਦੀ ਹੈ। ਅਸਾਂ ਜੋ ਹੇਠਾਂ ਟੂਕ ਵਿਚ ਮੋਟੇ ਦੇ ਆਨ ਮਾਨ ਹੋਰ ਅਰਥ ਦਿੱਤੇ ਹਨ, ਹੋ ਸਕਦਾ ਹੈ ਕਿ ਇਨ੍ਹਾਂ ਤੋਂ ਸ੍ਲੋਕ ਦੇ ਹੋਰ ਅਰਥ ਲਾਉਣ ਦਾ ਜਤਨ ਭੀ ਹੋਵੇ, ਪਰ ਅਰਥ ਸਫਲ ਉਹੀ ਹੈ ਜਿਸ ਵਿੱਚ 'ਖਿਆਲ ਦੀ ਲੜੀ' ਪਰਸਪਰ ਪੂਰਵੀਂ ਦਿੱਸ ਪਵੇ, ਜੈਸੇ ਕਿ ਇਸ ਸ੍ਲੋਕ ਦੇ ਉਪਰ ਦਿੱਤੇ ਅਰਥਾਂ ਵਿੱਚ ਨਿਭੀ ਹੈ। ਹਰ ਸਤਰ ਵਿਚੋਂ ਲਿੱਤਰੀ ਰਹੇ ਤਦ ਤਾਂ–'ਸਾਰੰਗ' ਪਦ ਦੇ ਬਹੁਤੇ ਅਰਥ ਹੋਣ ਕਰਕੇ–ਕਈ ਅਰਥ ਲਗ ਜਾਣਗੇ ਪਰ ਸਫਲ ਨਹੀਂ ਹੋਣਗੇ, ਉਹਨਾਂ ਵਿੱਚ ਲੜੀ ਟੁੱਟ ਟੁੱਟ ਜਾਵੇਗੀ; ਉਪਰ ਦਿੱਤੇ ਅਰਥਾਂ ਵਿੱਚ ਖਿਆਲ ਦੀ ਲੜੀ ਲੱਭ ਪਈ ਹੈ, ਜਿਸ ਕਰਕੇ ਏਹ ਅਰਥ 'ਪਦਾਂ ਦੇ ਅਰਥ ਭਾਵਾਂ ਦੇ ਮੀਨਾਕਾਰ' ਕਵੀ ਜੀ ਦੇ ਆਸ਼ੇ ਦੇ ਬਹੁ ਨੇੜੇ ਜਾਂ ਢੁੱਕੇ ਜਾਪਦੇ ਹਨ।

*ਸਾਰੰਗ ਦੇ ਕੋਸ਼ ਕਾਰਾਂ ਨੇ ਇਹਨਾਂ ਅਰਥਾਂ ਤੋਂ ਬਿਨਾਂ, ਕਈ ਅਰਥ ਹੋਰ ਭੀ ਦਿੱਤੇ ਹਨ ਯਥਾ:– ਕੋਇਲ, ਬਾਜ਼, ਹੰਸ, ਮੋਰ, ਛਤਰ, ਸੋਨਾ, ਗਹਿਣਾ, ਤਾਲ, ਭੌਰਾ, ਕਪੂਰ, ਲਵਾ ਪੰਖੀ, ਚੰਦ੍ਰਮਾਂ, ਸਮੁੰਦਰ, ਪਾਣੀ, ਤੀਰ, ਪਪੀਹਾ, ਸ਼ਿਵ, ਕ੍ਰਿਸ਼ਨ ਜੀ, ਚੰਦਨ, ਪ੍ਰਿਥਵੀ, ਕੋਸ਼, ਚਮਕ, ਸ਼ੋਭਾ, ਇਸਤ੍ਰੀ, ਰਾਤ, ਦਿਨ, ਤਲਵਾਰ, ਕਬੂਤਰ, ਇਕ ਪ੍ਰਕਾਰ ਦਾ ਛੰਦ, ਮੋਤੀ, ਥਨ, ਹੱਥ, ਕਾਂ, ਨਛਤ੍ਰ, ਮਮੋਲਾ, ਭੱਡ, ਹੱਲ, ਅਕਾਸ਼, ਪੰਛੀ, ਚਿੜੀ, ਕੱਪੜਾ, ਕਾਮੇ, ਕੱਜਲ, ਬਿਜਲੀ, ਫੁੱਲ, ਇਕ ਰਾਗ, ਆਦਿ। ਭਿੰਗਲ ਭਾਸ਼ਾ ਵਾਲਿਆਂ ਨੇ 'ਸਾਰੰਗ' ਪਦ ਦੇ ਹੋਰ ਅਰਥ ਭੀ ਲਾਏ ਹਨ, ਓਹ ਇਹ ਹਨ:–ਵੀਣਾਂ, ਮੋਤੀ, ਕੱਚ, ਸ਼ਬਦ, ਭੇਤਾ, ਬੱਜ੍ਰ, ਨਾਰੀਅਲ, ਕੇਸਰ, ਪਰਬਤ, ਗਰੁੜ, ਆਦਿ।

੧੦. ਇਸ਼ ਗੁਰੂ—ਸ੍ਰੀ ਗੁਰੂ ਹਰਿਰਾਇ ਜੀ—ਮੰਗਲ।

ਭਵ ਪਾਵਕ ਸਿੰਧੁ ਅਗਾਧ ਜਿਨੋਂ ਸ਼ਰਨਾ ਸਰਨਾ ਤਰਨਾ ਤਰਨਾ।
ਪਰ ਐਸ਼ੁਰਜ ਹੇਰਿ ਰਿਦੇ ਜਰਨਾ ਨਿਜ ਓਜ ਮਹਾਂ ਜਰਨਾ ਜਰਨਾ।
ਹਰਿਰਾਇ ਪ੍ਰਭੂ ਸਮ ਕੋਹਰਿ ਕੇ ਜਨ ਦੋਸ਼ ਕਰੇ ਹਰਨਾ ਹਰਨਾ।
ਕਹਿਨਾ ਕਹਿਨਾ ਫੁਲ* ਹੈ ਨ ਸੁਗੰਧਿ,ਗੁਰੂ ਕਰੁਨਾ ਕਰਨਾ ਕਰਨਾ॥੧੩॥

ਸ਼ਰਨਾ=ਸ਼ਰਨ। ਸਰਨਾ=ਸਰ + ਨਾ=ਜਾਚ ਨਹੀਂ ਹੈ। ਤਰਨਾ=ਤਰਨਾ ਹੈ, ਪਾਰ ਉਤਰਨਾ ਹੈ। ਤਰਨਾ=ਤਰ ਨਾ=ਤਰ ਨਹੀਂ ਸੱਕਣਾ। ਜਰਨਾ=ਸੜਨਾ ਹੈ। ਜਰਨਾ=ਜਰ ਨਹੀਂ ਸੱਕਣਾ। ਜਰਨਾ=ਜਰ + ਨਾ=ਜੜ ਨਹੀਂ ਰਹਿਣੀ। (ਅ) ਕਿਣਕਾ ਮਾਤ੍ ਜ਼ਰਰਾ ਤੋਂ। ਹਰਨਾ=ਹਰ ਲੈਣੇ ਹਨ। ਹਰਨਾ=ਹਰਨ, ਮਿਰਗ। ਕਹਿਨਾ=ਕਹਿਣਾ, ਕਥਨੀ ਮਾਤ੍। ਕਹਿਨਾ=ਡੇਰੇ ਦਾ ਜਾਲਾ। ਗੁਰੂ ਕਰਨਾ=ਗੁਰੂ ਜੀ ਦੀ ਮੇਹਰ। ਕਰਨਾ=ਕਰਤੱਤ। ਕਹਨਾ=ਸੰਗਤਰੇ ਕਿੰਬ, ਖੱਟੇ ਆਦਿ ਦਾ ਫੁਲ ਜੋ ਬੜਾ ਸੁੰਦਰ ਤੇ ਸੁਗੰਧੀ ਵਾਲਾ ਹੁੰਦਾ ਹੈ।

ਅਰਥ—ਸੰਸਾਰ (ਇਕ ਮਾਨੋਂ) ਅਗਨੀ ਦਾ ਅਗਾਧ ਸਾਗਰ ਹੈ, (ਇਛੇ) ਜਿਨ੍ਹਾਂ ਨੇ (ਸਤਿਗੁਰੂ ਹਰਿਰਾਇ ਜੀ ਦੀ ਸ਼ਰਨ ਲਈ ਹੈ, ਉਨ੍ਹਾਂ ਨੇ ਤਰਨਾ ਹੈ, ਤੇ ਜਿਨ੍ਹਾਂ ਨੂੰ (ਸ਼ਰਨ ਲੈਣ ਦੀ ਸਰ ਨਾ=) ਜਾਚ ਨਹੀਂ ਆਈ, ਉਨ੍ਹਾਂ ਨੇ (ਤਰ ਨਾ=) ਨਹੀਂ ਤਰ ਸੱਕਣਾ। ੨. (ਕਿਉਂਕਿ ਉਨ੍ਹਾਂ ਨੇ) ਪਰਾਏ ਐਸ਼ੁਰਜ ਨੂੰ ਵੇਖਕੇ ਦਿਲ ਵਿਚ ਸੜਨਾ ਹੈ; ਆਪਣੇ ਬਲਕਾਰ ਨੂੰ ਵੱਡਾ (ਜਾਣਕੇ) ਜਰ ਨਹੀਂ ਸਕਣਾ, (ਇਸ ਕਰਕੇ ਉਨ੍ਹਾਂ ਦੀ ਜਰ ਨਾ=) ਜੜ ਨਹੀਂ ਰਹਿਣੀ। ੩. (ਪਰ ਪੈਨ ਹਨ) ਗੁਰੂ ਹਰਿ ਰਾਇ ਪ੍ਰਭੂ ਜਿਨ੍ਹਾਂ ਨੇ ਜਨਾਂ ਦੇ ਕੀਤੇ ਦੋਸ਼ ਐਉਂ ਹਰ ਲੈਣੇ ਹਨ ਜਿਵੇਂ ਸ਼ੇਰ ਹਰਨ ਨੂੰ। ੪. ਕਹਿਣਾ (ਕਥਨੀ ਮਾਤ੍ ਜੋ ਕੁਛ) ਹੈ, ਸੋ ਤਾਂ ਕਹਿਣੇ (ਡੇਰੇ ਦੇ ਜਾਲੇ ਵਤ ਹੈ) ਜੋ ਨਾਂ ਫੁਲ ਹੈ ਨਾਂ ਸੁਗੰਧੀ ਹੈ, ਕਰਨਾ (ਕਰਤੱਤ ਜਾਂ ਕਰਨੀ ਜੋ ਹੈ ਸੋ) ਗੁਰੂ ਮੇਹਰ ਨਾਲ (ਓਹਨਾਂ ਸੰਗਤਰੇ ਦੇ ਫੁਲਾਂ) ਸਮਾਨ (ਸੁੰਦਰ ਤੇ ਸੁਗੰਧਿਤ) ਹੈ।

ਦੂਸਰਾ ਅਰਥ—੧. ਜਿਨ੍ਹਾਂ ਨੇ (ਗੁਰੂ ਹਰਿ ਰਾਇ ਜੀ ਦੀ) ਸ਼ਰਨ (ਸ਼ਰਨਾ=) ਪ੍ਰਾਪਤ ਕੀਤੀ ਹੈ (ਉਨ੍ਹਾਂ ਨੇ) ਨਾਂ ਤਰੇ ਜਾਣ ਵਾਲੇ ਅਗਾਧ ਸੰਸਾਰ ਸਾਗਰ ਨੂੰ ਤਰ ਲੈਣਾ ਹੈ। (ਅ) ਜਿਨ੍ਹਾਂ ਨੇ ਸ਼ਰਨ ਲੈ ਲਈ ਓਹ ਇਉਂ ਤਰ ਗਏ ਜਿਵੇਂ ਜਹਾਜ ਤੇ ਬੈਠਕੇ ਸਮੁੰਦਰ ਤੋਂ ਤਰ ਜਾਈਦਾ ਹੈ। ੨. ਜੋ ਇਹ ਉਪਦੇਸ਼ ਦੇਂਦੇ ਹਨ:—)ਪਰਾਏ ਐਸ਼ੁਰਜ ਨੂੰ ਦੇਖਕੇ ਰਿਦੇ ਵਿਚ ਜੱਰਨਾਂ ਤੇ ਅਪਣੇ ਮਹਾਨ ਬਲ ਨੂੰ ਇਉਂ ਜਰਨਾ ਜੀਕੁਣ ਕਿਣਕਾ ਮਾਤ੍ ਹੈ। ਯਾ ਨਿਜ ਮਹਾਨ ਓਜ ਨੂੰ ਜਰ ਜਾਓ ਜਰ ਜਾਓ।

*ਪਾ:—ਕਰਨਾ ਕਰਨਾ ਬਲ।

੪. ਕਹਿਣਾ ਤਾਂ ਭੈਰੇ ਦੇ ਜਾਲੇਵਤ ਹੈ, ਗੁਰੂ ਦੀ ਮਿਹਰ (ਕਹਿਣੇ ਨੂੰ) ਕਰਨਾ ਬਣਾ ਦੇਂਦੀ ਹੈ (ਜੋ) ਕਰਨੇ ਦੇ ਫੁਲ ਵਾਂਙੂ ਫੁਲ ਬੀ ਹੈ ਤੇ ਸੁਗੰਧੀ ਬੀ।

੧੧. ਇਸ ਗੁਦ੍ਰ—ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ—**ਮੰਗਲ।**

ਚੌਪਈ ॥ ਕ੍ਰਿਸ਼ਨ ਵਰਤਮਾ ਗੁਰ ਹਰਿ ਕ੍ਰਿਸ਼ਨ। ਕਾਨਨ ਕਲਿ ਕੇ ਕਲਮਲ ਕ੍ਰਿਸ਼ਨ। ਨਾਮ ਸਰੂਪ ਬਿਸ਼ਨੁ ਹਰਿ ਕ੍ਰਿਸ਼ਨ। ਸਿਮਰਹੁ ਬੰਦਹੁ ਹੈ ਕਬਿ ਕ੍ਰਿਸ਼ ਨ॥੧੪॥ ਕ੍ਰਿਸ਼ਿਨਿ ਗੁਨਨ ਗਨ ਮਨਹੁ ਕ੍ਰਿਸਾਨ। ਬੰਧਨ ਬੰਸਨਿ ਬਿਪਨ ਕ੍ਰਿਸਾਨ। ਜਿਨ ਕੇ* ਪੂਜਕ ਰੇਤ ਕ੍ਰਿਸਾਨ। ਸੋ ਸਰੂਪ ਸਤਿਗੁਰ ਭਗਵਾਨ॥ ੧੫ ॥

ਕ੍ਰਿਸ਼ਨ ਵਰਤਮਾ=ਬਲਦੀ ਅਗਨੀ (ਦੇਖੋ ਰਾਸ ੧ ਅੰਸੂ ੧ ਅੰਕ ੧੫ ਦੇ ਪਦ ਅਰਥ)। ਹਰਿ ਕ੍ਰਿਸ਼ਨ=ਅੱਠਵੇਂ ਗੁਰੂ ਸਾਹਿਬ ਜੀ ਦਾ ਨਾਮ। ਕਾਨਨ ਕਲਿ ਕੇ ਕਲਮਲ ਕ੍ਰਿਸ਼ਨ=ਕਲਿਜੁਗ ਦੇ ਪਾਪਾਂ ਦਾ ਕਾਲਾ ਬਨ। ਬਿਸਨੁ=ਜੋ ਸਾਰੇ ਵਜਾਪਕ ਹੋਵੇ। ਪਰਮੇਸ਼ੁਰ (ਅ) ਅਗਨੀ। (ਏ) ਵਿਸ਼ਨੂੰ ਦੇਵਤਾ।
ਹਰਿਕ੍ਰਿਸ਼ਨ=ਅਕਾਲ ਪੁਰਖ, ਨਿਰਗੁਣ ਪਰਮਾਤਮਾ।
ਕ੍ਰਿਸ਼ ਨ=ਕ੍ਰਿਸ਼ਜ+ਨ=ਮਾੜੇ ਨ ਹੋਣਾ। ਹਾਨੀ ਬਿਘਨ ਨਾ ਹੋਣਾ।
ਕ੍ਰਿਸ਼ਿਨਿ ਗੁਨਨਿ=ਗੁਣਾਂ ਰੂਪੀ ਖੇਤੀ ਦੇ। [ਕ੍ਰਿਖਿ=ਖੇਤੀ]।
ਕ੍ਰਿਸਾਨ=ਕਿਰਸਾਨ, ਰਾਹਕ। ਬੰਧਨ ਬੰਸਨਿ=ਬੰਧਨਾਂ ਰੂਪੀ ਬਾਂਸਾਂ ਦੇ। ਕ੍ਰਿਸਾਨ=ਅਗਨੀ।
'ਜਿਨਕੇ ਪੂਜਕ ਰੇਤ ਕ੍ਰਿਸਾਨ'=ਅਕਸਰ ਗਿਆਨੀ ਇਸ ਤੁਕ ਦਾ ਪਾਠ ਇਉਂ ਕਰਦੇ ਹਨ:—'ਜਿਨ ਕੋ ਪੂਜ ਕਰੇਤ ਕ੍ਰਿਸਾਨ' ਤੇ ਕ੍ਰਿਸਾਨ ਦਾ ਅਰਥ ਅਗਨੀ ਉਪਲਖਤ ਦੇਉਤੇ ਲਾਉਂਦੇ ਹਨ। ਪੰਤੂ ਸ੍ਰੀ ਪੂਜ ਪਿਤਾ ਜੀ† ਦੀਆਂ ਕੋਈ ਕੋਈ ਯਾਦਦਾਸ਼ਤਾਂ, ਜੋ ਇਸ ਗ੍ਰੰਥ ਸਬੰਧੀ ਲੱਬਦੀਆਂ ਹਨ, ਉਨ੍ਹਾਂ ਵਿਚ ਇਸ ਤੁਕ ਦਾ ਪਾਠ ਐਉਂ ਆਪ ਨੇ ਲਿਖਿਆ ਹੈ:—'ਜਿਨਕੋ ਪੂਜਕ ਦੇਤ ਕ੍ਰਿਸਾਨ'। 'ਕ੍ਰਿਸਾਨੁ ਰੇਤਸ੍' ਨਾਮ 'ਸ਼ਿਵ ਜੀ' ਦਾ ਹੈ। ਇਹ ਅਰਥ ਸਹੀ ਹੈ ਕਿਉਂਕਿ ਕਵਿ ਜੀ ਆਪਣੇ ਕੋਸ਼ ਵਿਚ ਸ਼ਿਵਜੀ ਦੇ ਨਾਵਾਂ ਵਿਚ 'ਕ੍ਰਿਸਾਨ ਰੇਤਾ' ਪਦ

*੧੯੧੨ ਵਾਲੇ ਨੁਸਖੇ ਵਿਚ ਪਾਠ 'ਕੋ' ਹੈ ਜੋ ਦਰੁਸਤ ਹੈ, ਮਗਰੋਂ ਦੇ ਕਈ ਲਿਖਤੀਆਂ ਤੇ ਛਾਪੇ ਦਿਆਂ ਵਿਚ ਪਾਠ 'ਹੋ' ਹੈ ਜੋ ਅਸ਼ੁੱਧ ਹੈ ਤੇ ਇਹੋ ਗ਼ਲਤੀ ਗੁਣੀ ਜਨਾਂ ਨੂੰ ਅਰਥ ਲਾਉਣ ਵਿਚ ਦਖਲਾ ਦੇਂਦੀ ਰਹੀ ਹੈ।

†ਸ੍ਰੀਮਾਨ ਸਚਖੰਡ ਵਾਸੀ ਡਾਕਟਰ ਚਰਨ ਸਿੰਘ ਜੀ ਸਾਹਿਬ।

ਦੇਂਦੇ ਹਨ (ਵਰਗ ੧ ਅੰਕ ੨੫) ਪਰ ਕ੍ਰਿਸ਼ਾਨ ਪਦ ਦਾ ਅਰਥ ਦੇਵਤਾ ਕੋਈ ਨਹੀਂ ਦੇਂਦੇ। ਸੰਸਕ੍ਰਿਤ ਕੋਸ਼ਾਂ ਵਿਚ 'ਕ੍ਰਿਸ਼ਾਨੁ' ਨਾਮ ਸੋਮਾਰਸ ਦੇ ਰਖਜਕ ਦਾ ਬੀ ਹੈ ਜੋ ਕਈ ਵੇਰ ਰੁਦ੍ਰ ਨਾਲ ਅਭੇਦ ਸਮਝਿਆ ਜਾਂਦਾ ਹੈ। ਤੇ 'ਕ੍ਰਿਸ਼ਾਨੁਰੇਤਸ੍' *=ਨਾਮ ਸ਼ਿਵ ਜੀ ਦਾ ਹੈ।

ਅਰਥ– ੧, ੨.(ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਕਲਜੁਗ ਦੇ ਕਾਲੇ ਬਨ ਨੂੰ ਬਲਦੀ ਅਗਨੀ ਵਤ(ਨਾਸ਼ ਕਰਤਾ)ਹਨ। ੩. (ਕ੍ਰਿਸ਼ਨ) ਨਾਮ ਤੋਂ ਤੇ (ਐਸ਼੍ਵਰਜ ਵਾਲੇ) ਸਰੂਪ ਤੋਂ ਵਿਸ਼ਨੂੰ (ਜਾਪਦੇ ਹਨ ਪਰ ਹੈਨ ਆਪ ਹਰਿ ਕ੍ਰਿਸ਼ਨ, ਨਰਬਾਤ) ਅਕਾਲ ਪੁਰਖ। ੪.(ਜੇ ਉਨ੍ਹਾਂ ਨੂੰ) ਸਿਮਰੀਏ ਤੇ ਵੰਦਨਾਂ ਕਰੀਏ ਤਾਂ ਕਦੇ ਹਾਨੀ ਨਹੀਂ ਹੋਵੇਗੀ ॥ ੧੪ ॥ ੧. (ਆਪ ਗੁਰੂ ਜੀ ਸਮੂਹ ਗੁਣਾਂ ਰੂਪੀ ਖੇਤੀ ਦੇ (ਰੱਖਜਾ ਵਾ ਪਾਲਨ ਲਈ) ਕਿਰਸਾਨ ਵਤ ਹਨ। ੨. (ਵੈ ਦਾਸਾਂ ਦੇ) ਬੰਧਨਾਂ ਰੂਪੀ ਬਾਂਸਾਂ ਦੇ ਬਨ ਨੂੰ ਅਗਨੀ ਤੁੱਲ ਦਾਹ ਕਰਨ ਵਾਲੇ) ਹਨ, ੩. ੪. (ਹਾਂ) ਉਸ ਭਗਵਾਨ ਦਾ ਸਤਿਗੁਰੂ ਜੀ ਸਰੂਪ ਹਨ ਕਿ ਜਿਨ੍ਹਾਂ ਦੀ ਸ਼ਿਵ ਜੀ ਬੀ ਪੂਜਾ ਕਰਦੇ ਹਨ।

ਭਾਵ–ਕਵਿ ਜੀ ਬਨਾਂ ਨੂੰ ਦਾਹ ਕਰਨੇ ਵਾਲੀ ਅਗਨੀ ਦੇ ਰੂਪਕ ਵਿਚ ਗੁਰੂ ਜੀ ਨੂੰ ਪ੍ਰਜੁਲਤ ਅਗਨੀ ਦਾ ਦ੍ਰਿਸ਼ਾਂਤ ਦੇਂਦੇ ਹਨ, ਪਦ 'ਕ੍ਰਿਸ਼ਨ ਵਰਤਮਾ' ਅਗਨੀ ਦਾ ਵਾਚਕ ਤੇ 'ਕ੍ਰਿਸ਼ਾਨੁ' ਬੀ ਨਾਮ ਅਗਨੀ ਦਾ ਹੈ। 'ਵਿਸ਼ਨੁ' ਪਦ ਦਾ ਬੀ ਇਕ ਅਰਥ ਅਗਨੀ ਹੈ। ਇਸ ਕਟਾਖਜ ਨੂੰ ਨਿਬਾਹੁਣ ਲਈ ਪਦ 'ਬਿਸਨ' ਵਰਤਿਆ ਹੈ, ਪਰ ਏਥੇ ਵਿਸ਼ਨੂ ਦੀ ਐਸ਼੍ਵਰਜ ਤੇ ਵਿਭੂਤੀ ਤੋਂ ਮੁਰਾਦ ਲੈਕੇ ਉਨ੍ਹਾਂ ਨੂੰ ਵਿਸ਼ਨੂੰ ਤੋਂ ਵਿਸ਼ੇਸ਼ ਦੱਸ ਰਹੇ ਹਨ, ਅਖੀਰਲੀ ਤੁਕ ਵਿਚ ਗੁਰੂ ਜੀ ਨੂੰ ਸ਼ਿਵਜੀ ਦੇ ਪੂਜਜ ਵਰਣਨ ਕਰਦੇ ਹਨ। ਇਸ ਤੁਕ ਦਾ ਅਰਥ ਭਾਵ ਐਉਂ ਬੀ ਲਗਦਾ ਹੈ:–

ਨਾਮ ਕਰਕੇ 'ਕ੍ਰਿਸ਼ਨ' ਹੋ ਕਿਉਂਕਿ ਆਪ ਦੇ ਨਾਮ ਵਿਚ ਪਦ 'ਕ੍ਰਿਸ਼ਨ' ਆਇਆ ਹੈ, ਰੂਪ ਕਰਕੇ ਹਰੀ (=ਵਿਸ਼ਨੂ) ਹੋ, ਕਿਉਂਕਿ ਹਰੀ ਵਾਲੀ ਵਿਭੂਤੀ ਦੇ ਮਾਲਕ ਹੋ, ਪਰ ਪੂਰਾ ਨਾਮ 'ਹਰੀ ਕ੍ਰਿਸ਼ਨ' ਹੋਣ ਕਰਕੇ ਦੁਹਾਂ ਤੋਂ ਵਿਸ਼ਿਸ਼ਟ ਹੋ, ਕਿਉਂਕਿ 'ਹਰਿ ਕ੍ਰਿਸ਼ਨ' ਨਾਮ ਅਕਾਲ ਪੁਰਖ ਦਾ ਹੈ, ਜਿਸ ਦੇ ਪੂਜਕ ਵਿਸ਼ਨੂੰ ਤੇ ਕ੍ਰਿਸ਼ਨ ਦੁਇ ਹਨ। ਇਸ ਛੰਦ ਦੀ ਪਹਿਲੀ ਤੁਕ ਵਿਚ 'ਹਰਿ ਕ੍ਰਿਸ਼ਨ' ਪਦ ਅੱਠਵੇਂ ਗੁਰੂ ਸਾਹਿਬਾਂ ਦਾ ਵਾਚਕ ਹੋਣ ਦੇ ਅਰਥਾਂ ਵਿਚ ਆ ਚੁਕਾ ਹੈ, ਤੇ ਕਵੀ ਜੀ ਦੂਸਰੀ ਵੇਰ ਇਕੋ ਪਦ ਨੂੰ ਉਹਨਾਂ ਹੀ ਅਰਥਾਂ ਵਿਚ ਪੁੱਠ ਵਰਤਦੇ ਹਨ, ਇਸ ਕਰਕੇ ਇਸ ਤੁਕ ਵਿਚ 'ਹਰਿ ਕ੍ਰਿਸ਼ਨ' ਅਕਾਲ ਪੁਰਖ ਦਾ ਵਾਚਕ ਹੈ।

੧੨ ਇਸ਼ ਗੁਰੂ–ਸ੍ਰੀ ਗੁਰੂ ਤੇਗ ਬਹਾਦਰ ਜੀ–**ਮੰਗਲ।**

ਸਿਖ ਬਿਕਾਰ ਪਰਹਰਨ ਬਹਾਦੁਰ। ਜਿਸ ਕਰੁਨਾ ਸਭਿ ਥਾਨ ਮਹਾਦਰ।
ਹਿਯ ਤੇ ਸਿਮਰਤਿ ਜਤਕਤ ਹਾਦਰ। ਨਮੋ ਨਮੋ ਸ਼੍ਰੀ ਤੇਗ ਬਹਾਦਰ॥੧੬॥

*ਕ੍ਰਿਸ਼ਾਨੁ=ਅਗਨੀ + ਰੇਤਸ੍=ਬੀਰਜ=ਅਗਨੀ ਜਿਸ ਦਾ ਬੀਰਜ ਹੈ, ਸੋ ਸ਼ਿਵ ਜੀ।

ਮਹਾਦਰ=ਬੜਾ ਆਦਰ। [ਮਹ+ਆਦਰ]।
ਹਾਦਰ=ਮੌਜੂਦ, ਪ੍ਰਗਟ [ਅ:, ਹਾਜ਼ਰ]।

ਅਰਥ–(ਸ੍ਰੀ ਸਤਿਗੁਰੂ ਤੇਗ ਬਹਾਦਰ ਜੀ) ਸਿੱਖਾਂ ਦੇ ਵਿਕਾਰ ਨਾਸ਼ ਕਰਨ ਵਿਚ (ਬੜੇ) ਬਹਾਦਰ ਹਨ ਤੇ ਜਿਨ੍ਹਾਂ ਦੀ ਮੇਹਰ ਨਾਲ ਹਰ ਥਾਂ ਬੜਾ ਆਦਰ (ਪਾਈਦਾ ਹੈ)। ਹਿਰਦੇ ਨਾਲ ਸਿਮਰਨ ਕੀਤਿਆਂ ਹਰ ਥਾਂ ਹਾਜ਼ਰ ਹੁੰਦੇ ਹਨ। (ਐਸੇ) ਸ੍ਰੀ (ਗੁਰੂ) ਤੇਗ ਬਹਾਦਰ ਜੀ ਨੂੰ (ਮੇਰੀ) ਨਮ:ਕਾਰ ਹੈ, (ਮੇਰੀ) ਨਮਸਕਾਰ ਹੈ।

੧੨. ਇਕ ਗੁਰੂ–ਸ੍ਰੀ ਗੁਰੂ ਗੋਬਿੰਦ ਸਿੰਘ ਜੀ–**ਮੰਗਲ।**

ਸ੍ਵੈਯਾ–**ਬਾਰੀ ਰਚੀ ਜਸ ਉਜਲ ਕੀ ਬਿਕਸੇ ਜਿਮ ਫੂਲ ਸਦਾ ਸੁਖਬਾਰੀ।**
ਬਾਰੀ ਏ ਬਾਰੀ ਰਟੇ ਜਿਸ ਨਾਮ ਉਧਾਰਤਿ ਹੈਂ ਜਗ ਜੇ ਨਿਧਿ ਬਾਰੀ।
ਬਾਰੀ ਗੁਰੂ ਪਰ, ਪੰਥ ਸ਼ੁਰੂ ਕਿਧ, ਪੈ ਸ਼ਰਨੀ, ਕਰੀਏ ਨ ਅਬਾਰੀ।
ਬਾਰੀ ਬਚਨ ਹਰੈ ਮਲ ਪਾਪਨਿ ਸ਼ੂਯਤਿ ਸਿੱਖ ਸਦਾ ਪਰਬਾਰੀ ॥ ੧੭ ॥

ਬਾਰੀ=ਬਗੀਚੀ। ਵਾੜੀ। ਸੁਖਬਾਰੀ=ਸੁਖ ਵਾਲੀ। ਜਿਸ ਵਿਚ ਸੁਖ ਹੋਵੇ। ਹਿੰਦੀ ਮੁਹਾਵਰੇ ਵਿਚ 'ਸੁਖਵਾਰੀ' ਤੇ 'ਸੁਖਬਾਰੀ' 'ਖੁਸ਼' 'ਪ੍ਰਸੰਨ' ਨੂੰ ਭੀ ਕਹਿੰਦੇ ਹਨ।
ਬਾਰੀ ਏ ਬਾਰੀ=ਬਾਰੰਬਾਰ। ਨਿਧਿਬਾਰੀ=ਨਿਧਿ ਬਾਰੀ= ਖਜ਼ਾਨਾ ਪਾਣੀ ਦਾ, ਭਾਵ ਸਾਗਰ। ਜਗ ਜੇ ਨਿਧਿਬਾਰੀ=ਜੋ ਸੰਸਾਰ ਸਾਗਰ ਹੈ। ਬਾਰੀ=ਵਾਰੀ,ਕੁਰਬਾਨ।
ਕਰੀਏ ਨ ਅਬਾਰੀ=ਤੋਰ ਨਾ ਕਰੋ, ਅਵੇਰ ਨਾ ਕਰੋ।
ਬਾਰੀ ਬਚੰਨ=ਬਚਨ ਰੂਪੀ ਜਲ। (ਅ) ਈਸ਼ੂਰੀਯ ਵਾਕ [ਅ:, ਬਾਰੀ=ਰੱਬ]।
ਪਰਬਾਰੀ=ਪਰਵਾਰਕੇ,ਘੇਰਾ ਪਾਕੇ।(ਅ)ਕੁਰਬਾਨ ਹੋ ਹੋਕੇ। ਵਾਰਨੇ ਜਾ ਜਾਕੇ।

ਅਰਥ–੧. (ਸਾਹਿਬ ਕਲਗੀਧਰ ਜੀ ਨੇ ਜਗਤ ਨੂੰ) ਸਦਾ ਸੁਖ ਦੇਣ ਵਾਲੀ ਉੱਜਲ ਜਸ ਦੀ ਬਗੀਚੀ ਰਚੀ ਹੈ, ਜੋ ਫੁਲਾਂ ਵਾਂਙੂ ਪ੍ਰਫੁੱਲਤ ਹੈ। ੨. ਜਿਸ (ਸਾਹਿਬ ਕਲਗੀਧਰ ਜੀ) ਦਾ (ਪਰਮ ਪਾਵਨ) ਨਾਮ ਬਾਰੰਬਾਰ ਉਚਾਰਿਆਂ ਸੰਸਾਰ ਸਾਗਰ ਤੋਂ (ਉਚਾਰਨ ਵਾਲੇ ਨੂੰ (ਆਪ) ਤਾਰ ਦਿੰਦੇ ਹਨ, ੩. (ਐਸੇ ਸ੍ਰੀ) ਗੁਰੂ ਜੀ ਉਪਰ (ਮੈਂ) ਕੁਰਬਾਨ ਜਾਂਦਾ ਹਾਂ; (ਜਿਨ੍ਹਾਂ ਖਾਲਸਾ) ਪੰਥ ਸ਼ੁਰੂ ਕੀਤਾ, (ਹੇ ਮੇਰੇ ਮਨ ਤੂੰ) ਦੇਰ ਨ ਕਰ (ਝਟ) ਸ਼ਰਨ ਵਿਚ ਪੈਜਾ, ੪. (ਕਿਉਂਕਿ ਦਾਤਾ ਜੀ ਦਾ) ਬਚਨਾਂ ਰੂਪੀ ਜਲ ਪਾਪਾਂ (ਰੂਪੀ) ਮੈਲ ਨੂੰ ਨਾਸ਼ ਕਰ ਦਿੰਦਾ ਹੈ ਤੇ (ਤੇ ਇਸੇ ਲਈ ਸਾਹਿਬਾਂ ਦੇ ਵਾਕ) ਸਦਾ ਸਿੱਖ ਘੇਰਾ ਪਾਕੇ ਸੁਣਦੇ ਰਹਿੰਦੇ ਹਨ।

ਭਾਵ–ਇਸ ਛੰਦ ਦੀ ਦੂਸਰੀ ਤੁਕ ਵਿੱਚ 'ਉਧਾਰਤ ਹੈਂ' ਦੇ 'ਹੈਂ' ਪਦ ਨੂੰ ਬਿੰਦੀ ਲਗੀ ਹੈ (੧੬੧੨ ਵਾਲੇ ਨੁਸਖੇ ਵਿੱਚ), ਜਿਸ ਵਾਸਤੇ ਅਰਥ ਕਰਨਾ ਪੈਂਦਾ ਹੈ ਕਿ ਗੁਰੂ ਜੀ ਉਧਾਰਦੇ ਹਨ, ਜੇ 'ਹੈਂ' ਤੇ ਬਿੰਦੀ ਨਾ ਹੋਵੇ ਤਾਂ ਅਰਥ ਬਣੇਗਾ ਕਿ ਉਹਨਾਂ ਦਾ ਨਾਮ ਉੱਚਾਰਨ

ਵਾਲਿਆਂ ਨੂੰ ਨਾਮ ਸਿਮਰਾਂ ਤੋਂ ਉਧਾਰ ਦੇਂਦਾ ਹੈ। ਇਸ ਛੰਦ ਦੀ ਛੇਕੜਲੀ ਤੁਕ ਵਿਚ ਕਵੀ ਜੀ ਨੇ ਦਸਵੇਂ ਸਾਹਿਬਾਂ ਦੀ ਬਾਣੀ ਪੜ੍ਹਨ ਦਾ ਭੀ ਉਪਦੇਸ਼ ਦਿੱਤਾ ਹੈ।

੧੪ ਇਮ ਗੁਰੂ–ਦਸੋ ਗੁਰੂ ਸਾਹਿਬਾਂ ਦਾ–**ਮੰਗਲ।**

ਬਾਵਨ ਹ੍ਵੈ ਬਲ ਰਾਇ ਬੈਧਨੇ, ਬਲ ਬਾਲਿ ਬਧਨੋ,ਪੁਨ ਭੇ ਨਰ ਸਿੰਘ।
ਕੱਛਪ, ਮੱਛ, ਬਰਾਹ ਬਨੇ* ਮ੍ਰਿਗ ਰਾਖਸ਼ ਦੈਤ ਹਤੇ ਜਿਮ ਸਿੰਘ।
ਪ੍ਰਭੁ ਰਾਮ ਭਏ, ਦਿਜ ਰਾਮ ਭਏ, ਘਨਸ਼ਯਾਮ ਭਏ ਧਰ ਮੈਂ ਨਰ ਸਿੰਘ।
ਸੋ ਕਲਿ ਮਹਿ ਗੁਰਨਾਨਕ ਰੂਪ ਦਸੋ ਤਨ ਭੇ ਲਗ ਗੋਬਿੰਦਸਿੰਘ ॥੧੮॥

ਬਾਵਨ ਹ੍ਵੈ=ਬਾਵਨ ਅਵਤਾਰ ਹੋਕੇ। ਬਲਰਾਇ=ਬਲਿ ਰਾਜਾ, ਜਿਸ ਨੂੰ ਬਾਵਨ ਰੂਪ ਹੋਕੇ ਛਲਿਆ। ਬਲ=ਬਲ ਵਾਲਾ। ਬਾਲਿ=ਬਾਲੀ। ਜੇ 'ਬਲ ਬਾਲਿ' ਦਾ ਅਰਥ ਬਲ ਵਾਲਾ ਲਾਕੇ ਮੁਰਾਦ ਹਿਰਨਕੱਸਪ ਦੀ ਲਈਏ ਤਾਂ ਗ਼ਲਤ ਹੈ, ਕਿਉਂਕਿ ਅੱਗੇ ਪਦ ਪਿਆ ਹੈ, 'ਪੁਨ ਭੇ', ਜਿਸਦਾ ਸਪਸ਼ਟ ਅਰਥ ਹੈ ਕਿ ਬਲ ਬਾਲਿ ਨੂੰ ਬੱਧ ਕਰਕੇ ਮਗਰੋਂ ਨਰਸਿੰਘ ਹੋਏ।
ਬਧਨੋ=ਬੰਨ੍ਹ ਲਿਆ। ਭਾਵ ਉਸ ਨੂੰ ਉਸਦੇ ਵਚਨਾਂ ਨਾਲ ਬੰਨ੍ਹ ਲਿਆ।
ਨਰਸਿੰਘ=ਨਰਸਿੰਘ ਅਵਤਾਰ, ਪ੍ਰਹਿਲਾਦ ਦੀ ਰੱਖਸ਼ਾ ਜਿਸ ਨੇ ਕੀਤੀ ਸੀ।
ਕੱਛਪ, ਮੱਛ, ਬਰਾਹ=ਇਹ ਤਿੰਨੇ ਵਿਸ਼ਨੂੰ ਦੇ ਅਵਤਾਰ ਗਿਣੇ ਜਾਂਦੇ ਹਨ।
ਰਾਮ=ਰਾਮਚੰਦ੍ਰ ਜੀ। ਦਿਜਰਾਮ=ਪਰਸ਼ਰਾਮ।
ਘਨਸ਼ਯਾਮ=ਕ੍ਰਿਸ਼ਨ ਜੀ। ਨਰਸਿੰਘ=ਨਰਾਂ ਵਿਚੋਂ ਸ਼ੇਰ ਰੂਪ।
ਸੋ=ਉਸੀ ਤਰ੍ਹਾਂ, ਤਿਵੇਂ। (ਅ) ਉਹ। ਦਸੋ ਤਨ=ਭਾਵ ਦਸੋ ਗੁਰੂ ਸਾਹਿਬ।

ਅਰਥ–੧. (ਪਹਿਲੋਂ) ਬਾਵਨ ਹੋਕੇ ਬਲ ਰਾਜਾ ਨੂੰ ਬੰਨ੍ਹਿਆ, (ਫੇਰ ਰਾਮ ਹੋਕੇ) ਬਲਵਾਨ ਬਾਲੀ ਨੂੰ ਮਾਰਿਆ, ਫਿਰ ਨਰਸਿੰਘ ਰੂਪ ਹੋਏ। ੨. ਕੱਛ ਮੱਛ (ਦੋਏ ਤੇ) ਵੈਰਾਹ ਅਵਤਾਰ ਹੋਕੇ ਮ੍ਰਿਗਾਂ ਰੂਪ ਰਾਕਸ਼ਾਂ ਦੈਂਤਾਂ ਨੂੰ ਸ਼ੇਰ ਵਤ ਨਾਸ਼ ਕੀਤਾ। ੩. (ਹਾਂ) ਰਾਮਚੰਦ੍ਰ (ਰੂਪ) ਹੋਏ, (ਫੇਰ) ਪਰਸ਼ਰਾਮ ਹੋਏ, ਫੇਰ ਕ੍ਰਿਸ਼ਨ ਰੂਪ ਵਿਚ ਧਰਤੀ ਤੇ ਨਰਾਂ ਵਿਚੋਂ ਸ਼ੇਰ ਰੂਪ ਪ੍ਰਗਟ ਹੋਏ, ੪. ਉਸੀ ਤਰ੍ਹਾਂ ਕਲਜੁਗ ਵਿਚ ਦਸੋਂ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇਕ (ਵਾਹਿਗੁਰੂ) ਜੀ ਦਾ ਰੂਪ ਹੋਏ ਹਨ।

ਕਥਨ–ਜਿਵੇਂ ਪਿਛਲੇ ਤਿੰਨਾਂ ਜੁਗਾਂ ਵਿਚ ਦਸ ਅਵਤਾਰ ਹੋਏ ਹਨ ਜੋ ਵਿਸ਼ਨੂੰ ਦਾ ਰੂਪ ਹੋਏ ਹਨ, ਤਿਵੇਂ ਕਲਜੁਗ ਵਿਚ ਦਸੋ ਗੁਰੂ ਸਾਹਿਬਾਨ ਗੁਰੂ ਗੋਬਿੰਦ ਸਿੰਘ ਜੀ ਤਕ ਵਾਹਿਗੁਰੂ ਜੀ ਦਾ ਰੂਪ ਹੋਏ ਹਨ। ਜੇ 'ਸੋ' ਦਾ ਅਰਥ 'ਉਹੀ' ਕਰੀਏ ਤਾਂ ਇਹ ਅਰਥ ਬਣੇਗਾ:–ਕਿ ਉਹੀ ਦਸੋ ਹੀ ਕਲਿਜੁਗ ਵਿਚ ਦਸ ਰੂਪ ਗੁਰੂ ਗੋਬਿੰਦ ਸਿੰਘ ਜੀ ਤਕ ਹੋਏ

*ਪਾ:–ਹਨੇ।

ਹਨ। ਪਰ ਇਸ ਵਿੱਚ ਫਿਰ ਦੂਸ਼ਨ ਪੈਂਦਾ ਹੈ ਕਿ ਕਵੀ ਜੀ ਪਿੱਛੇ ਸਾਰੇ ਵਿਸ਼ੇਸ਼ਤਾ ਯਾ ਸਦਰਸ਼ਤਾ ਦਿਖਾਉਂਦੇ, ਗੁਰੂ ਸਾਹਿਬਾਂ ਦੀ ਵਿਸ਼ੇਸ਼ਤਾ ਵਿਚ ਚਲੇ ਜਾਂਦੇ ਰਹੇ ਹਨ। ਜੈਸੇ ਕਿ ਇਸੇ ਅੰਸੂ ਦੇ ਅੰਕ ੧੦ ਵਿੱਚ ਵਿਸ਼ਨੂੰ ਨੂੰ ਗੁਰੂ ਸਾਹਿਬਾਂ ਦੀ ਪੂਜਾ ਕਰਨ ਵਾਲਾ ਦੱਸ ਆਏ ਹਨ ਜਿਸ ਦੇ ਕਿ ਏਹ ਸਾਰੇ ਅਵਤਾਰ ਹਨ, ਯਥਾ:—'ਹਰਿ ਪੂਜਤ ਹੈ ਜਿਨ'। ਇਸੀ ਤਰ੍ਹਾਂ ਅੰਕ ੧੫ ਵਿਚ ਗੁਰੂ ਸਾਹਿਬ ਜੀ ਨੂੰ 'ਸ਼ਿਵ ਜੀ' ਦਾ ਪੂਜਨ ਕਹਿ ਆਏ ਹਨ। ਸ਼ਿਵ ਵਿਸ਼ਨੂੰ ਬ੍ਰਹਮਾ ਇਕੋ ਪਾਏ ਦੇ ਦੇਵਤੇ ਹਨ। ਸ੍ਰੀ ਗੁਰੂ ਜੀ ਨੇ ਦੋਹਾਂ ਹੀ ਬਾਬਤ ਫੁਰਮਾਇਆ ਹੈ:—"ਓਹੁ ਵੇਖੈ ਓਨਾ ਨਦਰਿ ਨ ਆਵੈ"। ਇਸ ਛੰਦ ਦੀ ਗਿਣਤੀ ਵਿਚ ਦਸ ਅਵਤਾਰ ਬੀ ਨਹੀਂ ਗਿਣੇ ਗਏ ਬੁੱਧ ਤੇ ਕਲਕੀ ਰਹਿ ਗਏ ਹਨ। ੧. ਬਾਵਨ, ੨. ਰਾਮ, ੩. ਨਰਸਿੰਘ, ੪. ਕੱਛ, ੫. ਮੱਛ, ੬. ਬਰਾਹ, ੭. (ਦੁਬਾਰਾ ਰਾਮ) ਪਰਸਰਾਮ, ੮. ਕ੍ਰਿਸ਼ਨ। 'ਸੋ' ਪਦ ਜੋ ਦਸਾਂ ਪਹਿਲੇ ਅਵਤਾਰਾਂ ਦੀ ਸੰਭਾਵਨਾ ਕਰਦਾ ਹੈ, ਤਾਂ ਗੀਣਤੀ ਬੀ ਪੂਰੀ ਨਹੀਂ ਹੋਈ। ਫਿਰ ਰਾਮ ਦੋ ਵੇਰੀ ਗਿਣਿਆ ਹੈ। ਇਕ ਬਾਲੀ ਦੇ ਬੱਧ ਵੇਲੇ ਤੇ ਫਿਰ 'ਰਾਮ ਭਏ' ਕਿਹਾ ਹੈ, ਇਹ ਪੁਨਰੁਕਤੀ ਦੂਸ਼ਣ ਹੈ, ਇਕ ਵੇਰੀ ਰਾਮ ਨਰਸਿੰਘ ਤੋਂ ਪਹਿਲਾਂ ਤੇ ਇਕ ਵੇਰੀ ਪਿੱਛੋਂ ਗਿਣਿਆ ਹੈ, ਇਹ ਕ੍ਰਮ ਦੂਸ਼ਣ ਹੈ। ਕਵੀ ਜੀ ਉੱਚੇ ਪਾਏ ਦੇ ਕਵੀ ਹਨ, ਉਨ੍ਹਾਂ ਤੋਂ ਇਹ ਗੱਲਾਂ ਪੈ ਜਾਣੀਆਂ ਸੰਭਵ ਨਹੀਂ। ਇਸ ਕਰਕੇ ਇਸ ਛੰਦ ਦਾ ਭਾਵ ਇਹੋ ਠੀਕ ਜਾਪਦਾ ਹੈ ਕਿ ਸੋ ਦਾ ਅਰਥ ਤਿਵੇਂ ਹੈ। ਏਸੇ ਅੰਸੂ ਦੇ ਅੰਕ ੬ ਵਿਚ ਗੁਰੂ ਸਾਹਿਬ ਨੂੰ ਪਾਰ ਬ੍ਰਹਮ ਦਾ ਅਵਤਾਰ ਦੱਸ ਆਏ ਹਨ ਤੇ ਐਉਂ ਵਿਸ਼ਨੂੰ ਦੇ ਅਵਤਾਰਾਂ ਤੋਂ ਗੁਰੂ ਅਵਤਾਰ ਦੀ ਵਿਲੱਖਣਤਾ ਤੇ ਵਿਸ਼ੇਸ਼ਤਾ ਕਾਇਮ ਕਰ ਆਏ ਹਨ।

[ਭੂਮਿਕਾ ਤੇ ਅਰਦਾਸ]

ਮੂਲ	ਅਰਥ
ਚੌਪਈ—	
ਦਸਹੁ ਗੁਰਨਿ ਕੀ ਕਰੁਨਾ ਪਾਈ।	ਦਸਾਂ ਹੀ ਗੁਰਾਂ ਦੀ ਮਿਹਰ ਪਾ ਕਰਕੇ
ਦਸਹੁ ਗੁਰਨਿ ਕੀ ਕਥਾ ਬਨਾਈ।	(ਮੈਂ) ਦਸਾਂ ਹੀ ਸਤਿਗੁਰਾਂ ਦੀ ਕਥਾ ਬਣਾਈ
ਪਨਪੁਨ ਧਰ ਪਰ ਧਰਿਧਰਿਸਿਰ ਕੋ।	ਹੈ (ਇਸ ਮਹਾਨ ਕਾਰਜ ਦੀ ਸਮਾਪਤੀ ਤੇ
ਬੰਦਨ ਕਰੌਂ ਪ੍ਰੇਮ ਕਰਿਉਰ ਕੋ।੧੯।	ਮੈਂ) ਬਾਰ ਬਾਰ ਧਰਤੀ ਤੇ ਸਿਰ ਧਰ ਧਰਕੇ
ਪੁਰਬਾਰਧਿ ਉੱਤ੍ਰਾਰਧਿ ਦੋਇ।	ਦਿਲੀ ਪ੍ਰੇਮ ਨਾਲ (ਦਸੇ ਗੁਰੂ ਸਾਹਿਬਾਂ ਨੂੰ)
ਕਥਾ ਬਨੀ ਗੁਰ ਨਾਨਕ ਸੋਇ।	ਨਮਸਕਾਰ ਕਰਦਾ ਹਾਂ।
ਬਰਨੀ ਦ੍ਵਾਦਸ਼ ਰਾਸਿ ਅਗਾਰੀ।	(ਪਹਿਲੇਂ) ਪੂਰਬਾਰਧ ਤੇ ਉਤ੍ਰਾਰਧ ਦੋਵੇਂ
ਨਵਮ ਗੁਰੂ ਲਗ ਕਥਾ ਸੁਧਾਰੀ।੨੦।	(ਰਚੇ), ਉਨ੍ਹਾਂ (ਦੁਹਾਂ ਵਿਚ) ਗੁਰੂ ਨਾਨਕ ਦੇਵ
ਖਟ ਰਿਤੁ ਜੁਗਤ[1] ਬਨੇ ਜੁਗ ਅੈਨ।	ਜੀ ਦੀ ਕਥਾ ਬਣ ਗਈ। ਫਿਰ ਬਾਰਾਂ ਰਾਸਾਂ
ਸ਼੍ਰੀ ਗੋਬਿੰਦ ਸਿੰਘ ਗਾਥਾ ਅੈਨ[2]।	(ਉਸਤੋਂ ਅੱਗੇ ਕਥਨ ਕੀਤੀਆਂ (ਜਿਨ੍ਹਾਂ ਵਿਚ)
[1]ਸੰਜੁਕਤ, ਸਮੇਤ। [2]ਠੀਕ।	ਨੌਵੇਂ ਗੁਰਾਂ ਤਕ ਕਥਾ ਸੁਧਾਰਕੇ (ਰਚੀ)।
	(ਫਿਰ) ਛੇ ਰੁੱਤਾਂ ਸਮੇਤ ਦੋ ਅੈਨ ਬਣਾਏ,
	(ਜਿਨ੍ਹਾਂ ਵਿਚ) ਠੀਕ ਗੁਰੂ ਗੋਬਿੰਦ ਸਿੰਘ

ਭਏ ਪ੍ਰਕਰਣ ਸਰਬ ਕੋ ਬਾਈ।
ਨੌ ਰਸ ਤੇ ਪੂਰਨ ਮਤ ਥਾਂਈ ॥੨੧॥

ਸ਼੍ਰੀ ਗੁਰ ਕੀ ਗਾਥਾ ਸ਼ੁਭ ਗੰਗਾ।
ਛੰਦ ਉਮੰਗ ਉਤੰਗ ਤਰੰਗਾ।
ਕਰਾਮਾਤ ਬਰਨਨ ਜਹਿੰ ਕਹਾਂ।
ਇਹੁ ਗੰਭੀਰਤਾ ਧਾਰਤਿ ਮਹਾਂ।੨੨।

ਰਾਮ ਕੁਇਰ ਗਿਰਵਰ ਤੇ ਨਿਕਸੀ।
ਸਿੱਖਨ ਬਿਖੇ ਜਗਤ ਮਹਿੰ ਬਿਗਸੀ।
ਜੋਗ ਵਿਰਾਗ ਭਗਤਿ ਅਰੁ ਗਯਾਨ।
ਬਸਹਿੰਚਾਰਜਲਜੰਤੁ ਮਹਾਨ*।।੨੩।

ਜਪ ਤਪ ਸੰਜਮ ਦਾਨ ਸ਼ਨਾਨ।
ਧੀਰਜ ਦਯਾ ਛਿਮਾ ਨਿਰਮਾਨ।
ਸਤਿ ਸੰਤੋਖ ਆਦਿ ਦੁਨ ਜੇਤੇ।
ਲਘੁਜਲਜੰਤੁਵਾਸ ਕਰਿੰਤੇਤੇ ।੨੪।

ਦਸ ਗੁਰ ਦਸਹੁੰ ਘਾਟ ਕੋ ਪਾਇ।
ਪਾਵਨ ਭਏ ਲੋਕ ਸਮੁਦਾਇ।
ਜਨਮ ਮਰਨ ਤੇ ਆਦਿ ਕਲੇਸ਼ੁ।
ਇਹਬਡਪਾਤਕਹਤੇ ਅਸ਼ੇਸ਼ੁ ॥੨੫॥

ਗੁਰਸਿਖ ਜੋਗੀ ਮੁਨਿ ਰਿਖਿ ਭਾਰੀ।
ਗੁਰ ਮਹਿਮਾ ਗੰਗਾ ਤਿਨ ਪਯਾਰੀ।
ਪਠਨਸੁਨਨਿਸ਼ੁਭਅਰਥਵਿਚਾਰਨ।

ਜੀ ਦੀ ਕਥਾ ਹੈ (ਇਉਂ) ਸਾਰੀ (ਕਥਾ) (ਜੋ) ਸਭ ਥਾਂ ਨਵਾਂ ਰਸਾਂ ਵਿਚ ਪੂਰਨ ਹੈ ਦੇ ਬਾਈ (੨੨) ਪ੍ਰਕਰਣ ਹੋ ਗਏ।

ਸ਼੍ਰੀ ਗੁਰਾਂ ਦੀ ਸ਼੍ਰੇਸ਼ਟ ਕਥਾ ਗੰਗਾ ਹੈ (ਜਿਸ ਵਿਚ) ਛੰਦ (ਰੂਪੀ) ਉੱਚੀਆਂ ਲਹਿਰਾਂ ਉਮਗ (ਰਹੀਆਂ ਹਨ) ਤੇ ਜਿੱਥੇ ਕਿਥੇ ਕਰਾਮਾਤਾਂ ਦਾ ਵਰਣਨ ਹੈ ਓਥੇ ਇਹ (ਗੰਗਾ ਰੂਪ ਕਥਾ) ਬੜੀ ਗੰਭੀਰਤਾ ਧਾਰ ਰਹੀ ਹੈ, (ਭਾਵ ਗੂਢ ਭਾਵ ਵਾਲੀ ਹੋ ਜਾਂਦੀ ਹੈ) ॥੨੨॥

(ਇਹ ਗੰਗਾ ਰੂਪ ਕਥਾ) ਭਾਈ ਰਾਮ ਕੁਇਰ ਰੂਪ ਸ਼੍ਰੇਸ਼ਟ ਪਹਾੜ ਤੋਂ ਨਿਕਲੀ ਹੈ, ਤੇ ਜਗਤ ਵਿਚ ਆਕੇ ਸਿੱਖਾਂ ਵਿਚ ਫੈਲੀ ਹੈ (ਜਿਸ ਵਿਖੇ) ਜੋਗ, ਵੈਰਾਗ, ਭਗਤੀ ਤੇ ਗਿਆਨ ਰੂਪ ਚਾਰੇ* ਹੀ ਵਡੇ ਵਡੇ ਜਲ-ਜੰਤੂ ਵਸਦੇ ਹਨ।

(ਤੇ) ਜਪ, ਤਪ, ਸੰਜਮ, ਦਾਨ, ਸ਼ਨਾਨ, ਧੀਰਜ, ਦਯਾ, ਛਿਮਾ, ਨਿਰਮਾਣਤਾ, ਸਤਿ ਸੰਤੋਖ ਆਦਿ ਜਿਤਨੇ ਭੀ ਗੁਣ ਹਨ ਇਤਨੇ ਹੀ (ਇਹ) ਛੋਟੇ ਜਲਜੰਤੂ (ਰੂਪ ਇਸ ਵਿਖੇ) ਵਾਸ ਕਰਦੇ ਹਨ।

(ਫਿਰ) ਦਸਾਂ ਗੁਰਾਂ (ਦਾ ਜੋ ਵਰਣਨ ਹੈ ਇਹ) ਦਸੇ ਘਾਟ ਹਨ (ਇਨ੍ਹਾਂ ਨੂੰ) ਪਾਕੇ ਬਹੁਤੇ ਲੋਕ ਪਵਿੱਤ੍ਰ ਹੋ ਰਹੇ ਹਨ, ਤੇ ਜਨਮ ਮਰਨ ਤੋਂ ਆਦਿ ਲੈ ਜਿਤਨੇ ਕਲੇਸ਼ ਹਨ ਇਨ੍ਹਾਂ ਵਡੇ ਵਡੇ ਸਮੂਹ ਪਾਪਾਂ ਨੂੰ (ਇਹ ਗੰਗਾ ਰੂਪ ਕਥਾ) ਨਾਸ਼ ਕਰਦੀ ਹੈ।

ਗੁਰੂ ਜੀ ਦੇ ਸਿੱਖ (ਜੋ) ਜੋਗੀ, ਮੁਨੀ ਤੇ ਭਾਰੀ ਰਿਖੀਆਂ (ਵਤ ਹਨ) ਇਨ੍ਹਾਂ ਨੂੰ ਗੁਰੂ ਮਹਿਮਾਂ ਰੂਪ ਗੰਗਾ ਪਿਆਰੀ ਹੈ, ਪੜ੍ਹਨਾ ਸੁਣਨਾ ਤੇ ਅਰਥਾਂ ਦਾ ਸੁਹਣਾ ਵਿਚਾਰ

*ਵਡੇ ਵਡੇ।

*ਇਨ੍ਹਾਂ ਚਹੁਆਂ ਦੇ ਅੰਤਰ ਗੂਤ ਨਾਮ ਹੈ, ਨਾਮ ਦੇ ਹੀ ਇਹ ਚਾਰ ਪੱਖ ਹਨ।

ਪਾਨ ਸ਼ਨਾਨ ਹਰਖ ਕਰਿ ਧਾਰਨ*
ਸਿਖ ਸੰਗਤ ਗੁਰ ਪ੍ਰੇਮੀ ਪਯਾਰੇ।
ਲਿਖੈਂ ਸੁਨੈਂ ਜਸ ਗਾਵਨ ਹਾਰੇ।
ਗੁਰ ਮਹਿਮਾ ਗੰਗਾ ਕਰ ਪਾਇ।
ਭਏ ਮੁਕਤਿ ਗੁਰ ਰੂਪ ਸਮਾਇ॥੨੭॥
ਅਬਿ ਮੈਂ ਸਭਿ ਆਗੇ ਕਰ ਜੋਰਿ।
ਬਾਰੰਬਾਰ ਨਿਹੋਰਿ ਨਿਹੋਰਿ।
ਅਸਿ ਤਿੱਖੀ ਸਿੱਖੀ ਅਸਿ ਜਾਚਿ।
ਚਿਤ ਕੀ ਖਿਤੀ ਸਾਚ ਮਹਿ ਰਾਚ ॥੨੮॥
ਲਹੌਂ ਦਰਸ ਗੁਰ ਦਿਹੁ ਇਮ ਬਰਕੋ।
ਜਿਸ ਤੇ ਬ੍ਰਹਮ ਗਯਾਨ ਹੁਇ ਉਰ ਕੋ।
ਜਨਮ ਮਰਨ ਕੋ ਕਸ਼ਟ ਬਡੇਰਾ।
ਬਹੁਰ ਨ ਜਗ ਮੈਂ ਹੁਇ ਕਬਿ ਫੇਰਾ
॥ ੨੯ ॥
ਜਿਨਹੁ ਗੁਰਨਿ ਲਾਖਹੁ ਨਿਸਤਾਰੇ।
ਜੁਗ ਲੋਕਨਿ ਸੁਖ ਦਯੋ ਉਦਾਰੇ।
ਮਹਿ ਮਹਿੰ ਮਹਿਮਾ ਮਹਾਂ ਮਹਾਨ।
ਛਪੀ ਨਹੀਂ ਸਭਿ ਲਖਹਿ ਜਹਾਨ
॥ ੩੦ ॥

ਕਰਨਾ (ਇਹ) ਪੀਣ ਤੇ ਪ੍ਰਸ਼ਨਤਾ ਯੁਤ ਸ਼ਨਾਨ ਕਰਨ (ਤੇ ਸੀਸ ਤੇ) ਧਾਰਨ (ਤੁੱਲ ਹੈ)।

ਸਿੱਖ ਸੰਗਤ ਤੇ ਗੁਰੂ ਜੀ ਦੇ ਪਿਆਰੇ ਪ੍ਰੇਮੀ, ਲਿਖਣ, ਸੁਣਨ ਤੇ ਜਸ ਗਾਵਣ ਵਾਲੇ ਗੁਰ ਮਹਿਮਾਂ ਰੂਪ ਗੰਗਾ ਨੂੰ ਪਾਕੇ ਗੁਰਾਂ ਦੇ ਰੂਪ ਵਿਚ ਸਮਾਕੇ ਮੁਕਤ ਹੋ ਗਏ ਹਨ॥੨੭॥

ਹੁਣ ਮੈਂ ਸਾਰਿਆਂ ਅੱਗੇ ਹਥ ਜੋੜਕੇ ਬਾਰੰਬਾਰ ਬੇਨਤੀ ਕਰਕੇ ਖੰਡੇ (ਦੀ ਧਾਰ) ਤੋਂ ਤਿਖੀ ਜੋ ਸਿੱਖੀ ਹੈ, ਐਸੀ (ਸਿੱਖੀ) ਨੂੰ ਮੰਗਦਾ ਹਾਂ (ਤਾਂਕਿ) ਮੇਰੀ ਬ੍ਰਿਤੀ ਸੱਤ (ਸਰੂਪ) (ਵਾਹਿਗੁਰੂ) ਵਿਚ ਰਹੇ ਯਾ ਰਚ ਜਾਵੇ।

(ਤੇ) ਗੁਰਾਂ ਦਾ ਦਰਸ ਪ੍ਰਾਪਤ ਹੋਵੇ, ਇਸ ਤਰ੍ਹਾਂ ਦਾ (ਮੈਨੂੰ) ਵਰ ਦਿਓ, ਜਿਸ ਤੇ ਬ੍ਰਹਮ ਦਾ ਗਿਆਨ ਮੇਰੇ ਰਿਦੇ ਵਿਚ ਹੋ ਆਵੇ, ਤੇ ਜਨਮ ਮਰਨ ਦਾ ਵੱਡਾ ਦੁੱਖ (ਕੱਟਿਆ ਜਾਵੇ) ਤੇ ਜਗਤ ਵਿਚ ਫੇਰਾ ਮੁੜਕੇ ਨਾ ਪਵੇ।

ਜਿਨ੍ਹਾਂ ਗੁਰਾਂ ਨੇ ਲੱਖਾਂ ਹੀ ਨਿਸਤਾਰੇ ਹਨ ਤੇ ਵੇਹਾਂ ਲੋਕਾਂ ਦੇ ਸ੍ਰੇਸ਼ਟ ਸੁਖ ਦਿਤੇ ਹਨ (ਫੇਰ ਜਿਨ੍ਹਾਂ ਦੀ) ਪ੍ਰਿਥਵੀ ਵਿਖੇ ਬੜੀ ਤੋਂ ਬੜੀ ਮਹਿਮਾ ਹੈ, ਸਾਰਾ ਜਹਾਨ ਜਾਣਦਾ ਹੈ, ਕਿਤੇ ਛਪੀ ਨਹੀਂ (ਉਹ ਸਤਿਗੁਰ ਕੀ ਕਰਦੇ ਹਨ? ਅਗਲੇ ਛੰਦ ਵਿਚ ਦੱਸਦੇ ਹਨ:—)।

ਕਬਿੱਤ॥ ਸਾਚ ਰੂਪ ਆਪਨੋ ਪਛਾਨਿ ਉਪਦੇਸ਼ ਦੇਤਿ, ਕੂਰ ਤੇ ਅਹੰਤਾ ਤਾਤਕਾਲ ਬਿਨਸਾਵਈਂ। ਚੇਤਨ ਬਤਾਇਕੈ ਅਚੇਤਨ ਕੋ ਤਜਾਗ ਕਰਿ ਸੂਖਮ ਸੁਮੱਤਿ ਤੇ ਅਲੱਖ ਕੋ ਲਖਾਵਈਂ। ਆਨੰਦ ਬਿਲੰਦ ਕੋ ਉਦਧਿ ਮੈਂ ਸਮਾਇ ਕਰਿ ਸਿੱਖ ਕੋ ਉਧਾਰਿ, ਬੈਧ ਗਾਢੇ ਛੁਟਕਾਵਈਂ। ਏਕ ਅਸੰਤ ਭ੍ਰਾਂਤਿ ਪ੍ਰਿਯ ਸਰਬਥਾ ਸੰਤੋਖ ਸਿੰਘ ਨਮੋ ਨਮੋਂ ਗੁਰ ਉਰ ਠੀਕ ਠਹਿਰਾਵਈਂ ॥ ੩੧ ॥

ਰੂਪ ਆਪਨੋ=ਨਿਜ ਸਰੂਪ, ਨਿਜ ਸ੍ਵਰੂਪ। ਹੋਵੇ, ਭਾਵ ਜੜ੍ਹ, ਅੱਗਯਾਨ। ਅਚੇਤਨ=ਜੋ ਚੇਤਨ ਨਾ ਅਲਖ=ਜੋ ਲਖਿਆ ਨਾ

*ਇਹ ਤਿੰਨੇ ਐਉਂ ਬੀ ਲਗਦੇ ਹਨ:—੧. ਪੜਨਾ=ਪੀਣਾ ਗੰਗਾ ਜਲ ਦਾ। ੨. ਸੁਣਨਾ= ਸ਼ਨਾਨ ਕਰਨਾ ਗੰਗਾ ਜਲ ਵਿਚ। ੩. ਵਿਚਾਰਨਾ=ਸਿਰ ਤੇ ਗੰਗਾ ਜਲ ਧਾਰਨਾ।

ਜਾਵੈ—ਵਾਹਿਗੁਰੂ । ਅਸਤਿ=ਜੋ ਸੱਤ ਹੈ ।
ਭਾਂਤਿ=ਜੋ ਚੇਤਨ ਹੈ । ਪ੍ਰਿਯ=ਜੋ ਆਨੰਦ ਸਰੂਪ ਹੈ ।
ਸਰਬਥਾ=ਸਭ ਤਰ੍ਹਾਂ ਨਾਲ, ਹਰ ਥਾਂ,ਹਰ ਸਮੇਂ । ਉਰਠੀਕ ਠਹਿਰਾਵਈਂ= ਰਿਦੇ ਵਿਚ ਜਿਉਂ ਦਾ ਤਿਉਂ ਟਿਕਾ ਦਿੰਦੇ ਹਨ ।

ਅਰਥ–੧. (ਐਸਾ) ਉਪਦੇਸ਼ ਦਿੰਦੇ ਹਨ ਕਿ (ਜੀਵ) ਆਪਣਾ ਸਤ੍ਯ ਸਰੂਪ ਪਛਾਣ (ਲੈਂਦਾ ਹੈ), ਤੇ ਉਸ ਦੀ ਅੰਤਾ ਦੇ ਅਸੱਤ (ਵਿਚ ਲਗਨ) ਤਾਤਕਾਲ ਨਾਸ਼ ਕਰ ਦੇਂਦੇ ਹਨ । ੨. ਚੇਤਨ ਨੂੰ ਦੱਸਕੇ ਅਚੇਤਨ (ਜੜ੍ਹ) ਦਾ ਤਿਆਗ ਕਰਾਕੇ ਦੁਖਮ ਦੁੱਧੀ ਕਰਕੇ ਅਲੱਖ (ਵਾਹਿਗੁਰੂ) ਨੂੰ ਲਖਾ ਦਿੰਦੇ ਹਨ । ੩. ਬੜੇ ਅਨੰਦ ਦੇ ਸਾਗਰ ਵਿਚ ਸਮਾਕੇ ਸਿੱਖ ਦਾ ਉਧਾਰ ਕਰਦੇ ਹਨ (ਐਸਾ, ਕਿ ਸਦਾ ਲਈ ਉਸ ਦੇ) ਕਰੜੇ ਬੰਧਨ ਛੁਡਾ ਦਿੰਦੇ ਹਨ । ੪. ਇਕ ਜੋ ਸਭ ਤਰ੍ਹਾਂ ਨਾਲ ਅਸਤੀ ਭਾਂਤੀ ਪ੍ਰਿਯ ਰੂਪ ਹੈ ਉਸ ਨੂੰ ਰਿਦੇ ਵਿਚ ਠੀਕ ਠਹਿਰਾ ਦਿੰਦੇ ਹਨ, (ਐਸੇ) ਗੁਰੂ (ਜੀ ਨੂੰ) ਕਵੀ ਸੰਤੋਖ ਸਿੰਘ ਬਾਰ ਬਾਰ ਨਮਸਕਾਰ ਕਰਦਾ ਹੈ (ਯਾ ਮਨ ਬਾਣੀ ਕਰਕੇ ਬੰਦਨਾ ਕਰਦਾ ਹੈ) ।

ਭਾਵ–ਪਹਿਲੀਆਂ ਤਿੰਨਾਂ ਤੁਕਾਂ ਵਿੱਚ ਦੱਸਿਆ ਹੈ ਕਿ ਮੈਨੂੰ ਸਤ, ਚੇਤਨ, ਆਨੰਦ ਦੀ ਅੰਦਰ ਲੱਖਤਾ ਸਤਿਗੁਰਾਂ ਨੇ ਕਰਾ ਦਿੱਤੀ ਹੈ, ਹੁਣ ਬਾਹਰ ਉਹ ਅਸਤਿ, ਭਾਂਤਿ ਪ੍ਰਿਯ ਹੋਕੇ ਦਿੱਸ ਰਿਹਾ ਹੈ, ਇਹ ਅੰਦਰ ਬਾਹਰ ਦੀ ਲੱਖਤਾ ਸਤਿਗੁਰਾਂ ਨੇ ਉਰ ਵਿਚ ਠਹਿਰਾ ਦਿੱਤੀ ਹੈ ਭਾਵ ਦ੍ਰਿੜ੍ਹ ਕਰਵਾ ਦਿੱਤੀ ਹੈ ।

ਆਪਣੇ ਰੂਪ ਦੀ ਪਛਾਣ 'ਜੀਵ ਤੱਤ' ਦੀ ਪਛਾਣ ਹੈ, ਫਿਰ ਇਸ ਆਪੇ ਦਾ ਪਰਮਤੱਤ ਅਥਵਾ 'ਬ੍ਰਹਮ ਤੱਤ' ਵਾਹਿਗੁਰੂ ਜੀ ਨਾਲ ਮੇਲ ਹੈ। ਯਥਾ:–"ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੈ ॥" ਸ਼ੁਸ਼ਕ ਵੇਦਾਂਤ, ਜਿਸ ਵਿਚ ਪ੍ਰੇਮਾ ਭਗਤੀ ਦੀ ਲੇਸ਼ ਨਹੀਂ, ਗੁਰ ਆਸ਼ੇ ਅਨਕੂਲ ਨਹੀਂ ਹੈ, ਯਥਾ:–"ਜਗਿ ਗਿਆਨੀ ਵਿਰਲਾ ਆਚਾਰੀ ॥ ਜਗ ਪੰਡਿਤੁ ਵਿਰਲਾ ਵੀਚਾਰੀ ॥" ਵਾਹਿਗੁਰੂ ਜੀ ਦੀ ਪ੍ਰਾਪਤੀ ਨਾਮ ਦੁਆਰਾ ਹੈ । ਅਗਲੇ ਛੰਦ ਵਿਚ ਨਾਮ ਜਪ ਦਾ ਜ਼ਿਕਰ ਕਰਕੇ ਭਗਤੀ ਨੂੰ ਕਲੇਸ਼ ਨਵਿਰਤੀ ਦਾ ਸਾਧਨ ਦੱਸਿਆ ਹੈ।

ਸੂਚਨਾ–ਉਹੀ ਪਿਛਲਾ ਭਾਵ, ਸਤਿਗੁਰ ਜੀ ਸਾਨੂੰ ਕੀ ਕੀ ਬਖਸ਼ਦੇ ਹਨ, ਅਗਲੇ ਛੰਦ ਵਿਚ ਭੀ ਚਲ ਰਿਹਾ ਹੈ ।

ਕੋਤ ਨ ਸਜਾਤੀ ਨ ਵਿਜਾਤੀ ਨ ਸੁਗਤਿ ਜਾਂ ਮੈਂ ਕਲਪਤਿ ਦ੍ਵੈਤ ਕੋ ਸਮੂਲ ਬਿਨਸਾਵਈਂ । ਰੱਜੁ ਮੈਂ ਸਰਪ ਕੋ ਅਤਸੈਤਾ ਭਾਵ ਤੈਸੇ ਲਖਿ, ਏਕ ਪਰਮਾਤਮਾਂ ਅਨੇਕਤਾ ਉਠਾਵਈ । ਸੱਤਿਨਾਮ ਜਾਪ ਦੀਨਿ ਤੀਨ ਤਾਪ ਕੀਨ ਹੀਨ, ਸ਼ੂਵਨਿ ਮਨਨਿ ਨਿੱਧਸਾਸਨਿ ਲੌ ਧਸਾਵਈ । ਗੁਰੂ ਸ਼ਰਨਾਵਈ ਸੁ ਕਨੋਂ ਨ ਗਤਿ ਪਾਵਈ, ਭਗਤਿ ਜੋ ਕਮਾਵਈ ਕਲੇਸ਼ਨਿ ਮਿਟਾਵਈ ॥੩੨॥

ਸਜਾਤੀ ਭੇਦ=ਇਕੋ ਜਾਤੀ ਦਾ ਆਪੋ ਵਿਚ ਫਰਕ। ਜਿਵੇਂ ਇਕ ਬ੍ਰਿੱਛ ਦੂਸਰੇ ਬ੍ਰਿੱਛ ਨਾਲੋਂ ਫਰਕ ਰਖਦਾ ਹੈ। ਜਿਵੇਂ ਘੋੜੇ ਦੀ ਜਾਤ ਵਿਚ ਅਰਬੀ ਤੇ ਈਰਾਨੀ ਘੋੜੇ ਦਾ ਫਰਕ।

ਵਿਜਾਤੀ ਭੇਦ=ਉਹ ਭੇਦ ਜਿਸ ਵਿਚ ਜਾਤਾਂ ਹੀ ਭਿੰਨ ਹੋਣ, ਜਿਵੇਂ ਬ੍ਰਿੱਛ ਤੇ ਪੱਥਰ ਦਾ ਫਰਕ।

ਸੁਗਤਿ ਭੇਦ=ਇਕ ਸਰੀਰ ਵਿਚ ਅੰਗਾਂ ਦੇ ਭੇਦ ਜਿਵੇਂ, ਸਰੀਰ ਤਾਂ ਇਕੋ ਮਨੁੱਖ ਦਾ ਹੈ, ਪਰ ਹੱਥ, ਮੂੰਹ, ਕੰਨ ਨੱਕ ਦਾ ਫਰਕ ਹੈ[ਸ੍ਰੀਸ:, ਸੁਗਤਿ]

ਸਮੂਲ=ਜੜ੍ਹਾਂ ਸਮੇਤ। ਅਤਜੰਤਾ ਭਾਵ=ਕਿਸੇ ਸ਼ੈ ਦਾ ਮੂਲੋਂ ਹੀ ਨਾ ਹੋਣਾ, ਜਿਵੇਂ ਦੱਸੀ ਸੱਪ ਕਦੇ ਬੀ ਨਹੀਂ ਹੁੰਦੀ, ਰੱਸੀ ਵਿਚ ਸੱਪ ਦਾ ਅਤਜੰਤਾ ਭਾਵ ਹੈ, ਜਿਸ ਵੇਲੇ ਭ੍ਰਮ ਕਰਕੇ ਸੱਪ ਦਿੱਸਦਾ ਬੀ ਹੈ, ਉਸ ਵੇਲੇ ਬੀ ਰੱਸੀ ਰੱਸੀ ਹੀ ਹੁੰਦੀ ਹੈ।

ਕਲੇਸ਼ਨਿ=ਯੋਗ ਨੇ ਪੰਜ ਕਲੇਸ਼ ਮੰਨੇ ਹਨ:-ਅਵਿਦਯਾ, ਅਸ੍ਮਿਤਾ, ਰਾਗ, ਦ੍ਵੇਖ, ਅਭਿਨਿਵੇਸ, ਇਨ੍ਹਾਂ ਪੰਜਾਂ ਦੇ ਮਿਟ ਜਾਣ ਤੇ (ਕੈਵਲ=) ਮੁਕਤੀ ਅਵਸਥਾ ਪ੍ਰਾਪਤ ਹੁੰਦੀ ਹੈ, ਸੋ ਕਵੀ ਜੀ ਦਾ ਭਾਵ ਏਥੇ ਪੂਰਨ ਮੁਕਤੀ ਤੋਂ ਹੈ।

ਅਰਥ-(ਗੁਰੂ ਸਾਹਿਬ ਜੀ ਸਾਡੀ ਸਮਝ ਵਿੱਚੋਂ) ਕਲਪੀ ਹੋਈ ਦ੍ਵੈਤ (ਅਵਿੱਦਜਾ, ਨੂੰ ਜੜ੍ਹਾਂ ਸਮੇਤ ਦੂਰ ਕਰ ਦਿੰਦੇ ਹਨ, (ਇਹ ਅਨੁਭਵ ਕਰਕੇ ਕਿ ਬ੍ਰਹਮ ਵਿਚ) ਨਾਂ ਸਜਾਤੀ, ਨਾਂ ਵਿਜਾਤੀ, ਨਾਂ ਸੁਗਤਿ ਭੇਦ (ਕੋਈ ਬੀ ਨਹੀਂ ਹੈ; ਆਪ ਦੱਸਦੇ ਹਨ ਕਿ ਜਿਵੇਂ) ਰੱਸੀ ਵਿਚ ਸੱਪ ਦਾ ਅਤਜੰਤਾ ਭਾਵ ਹੈ, ਤਿਵੇਂ ਪਰਮਾਤਮਾਂ ਨੂੰ ਹੀ ਇਕ (ਤੱਤ ਸ੍ਵਰੂਪ) ਲਖ ਲਓ (ਤੇ ਇਸ ਵਿਚ ਕੀਤੀ) ਅਨੇਕਤਾ (ਜਗਤ ਦੀ ਕਲਪਨਾ) ਦੂਰ ਕਰ ਦਿਓ। ਇਸ ਪ੍ਰਾਪਤੀ ਲਈ (ਸਤਿਗੁਰਾਂ ਨੇ ਸਾਨੂੰ) ਸਤਿਨਾਮ ਦਾ ਜਾਪ ਬਖਸ਼ਿਆ, (ਜਿਸ ਨੇ ਸਾਡੇ) ਤ੍ਰੈਏ ਤਾਪ ਦੂਰ ਕੀਤੇ (ਅਤੇ) ਸ਼ੁਕਨ ਮਨਨ ਤੋਂ ਲੈ ਨਿਧਯਾਸਨ ਤੱਕ ਨਾਮ ਦੇ ਧਿਆਨ (ਵਿਚ) ਲਗਾ ਦਿਤਾ*। (ਐਸੇ) ਗੁਰਾਂ ਦੀ (ਜੋ) ਸ਼ਰਨ ਆਵੇਗਾ, ਉਹ ਕਿਉਂ ਨਾਂ ਮੁਕਤੀ ਪਾਵੇਗਾ, (ਨਿਸ਼ਚੇ ਜੋ ਆਪ ਦੀ) ਭਗਤੀ ਕਰੇਗਾ ਸੋ (ਆਪਣੇ) ਸਾਰੇ ਕਲੇਸ਼ਾਂ ਨੂੰ ਮਿਟਾ ਲਵੇਗਾ।

ਤੋ ਸੋ ਨਹੀਂ ਦਾਤਾ ਕੋਊ, ਮੋ ਸੋ ਨਾ ਭਿਖਾਰੀ ਦੀਨ ਤੋ ਸੋ ਨਾ ਦਿਆਲ, ਦੁਖੀ ਮੋ ਸੋ ਨਾ ਅਲਾਈਏ। ਮੋ ਸੋ ਨਹੀਂ ਕ੍ਰਿੱਤਘਣ, ਤੋ ਸੋ ਉਪਕਾਰੀ ਨਾਂਹਿ, ਮੋ ਸੋ ਨ ਅਨਾਥ, ਨਾਥ ਤੋ ਸੋ ਨਾ ਬਤਾਈਏ। ਔਗੁਨੀ ਨ ਮੋ ਸੋ ਕੋਊ, ਗੁਣਵਾਨ ਤੋ ਸੋ ਨਹੀਂ, ਜਪ ਤਪ ਬ੍ਰਤ ਮੋ ਮੈਂ ਏਕ ਨਹੀਂ ਪਾਈਏ। ਕਵਿ ਆਇਓ ਹੈ ਸ਼ਰਨ, ਗਹੋ ਧਾਇਕੇ ਚਰਨ ਗੁਰ ਤਾਰਨ ਤਰਨ,

*"ਲੈ ਧਿਆਵਈ' ਦਾ ਅਰਥ 'ਨਿਧਯਾਸਨ ਤਕ ਧਿਆਓ' ਬੀ ਹੈ, ਇਸ ਦੀ ਵਿਚਾਰ ਲਈ ਦੇਖੋ ਰੁਤ ੫, ਅੰਸੂ ੫੦, ਅੰਕ ੫੨ ਦੀ ਹੇਠਲੀ ਟੂਕ।

ਨਿਜ ਹਾਥ ਦੈ ਬਚਾਈਏ* ॥ ੩੩ ॥

(ਅਰਥਾਂ ਲਈ ਦੇਖੋ ਸ੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧਯਾਯ ੧ ਅੰਕ ੨੭ ਜਿੱਥੇ ਇਹ ਛੰਦ ਆਂਗੀ ਆ ਚੁਕਾ ਹੈ)।

ਦੋਹਰਾ ॥ ਸਤਿਗੁਰ ਮਮ ਬੇਰੀ ਕਟੈ ਨਿਜ ਬੇਰੀ ਪਰ ਚਾਰਿ।
ਇਹ ਬੇਰੀ ਹੁਇ ਭਵ ਸਫਲ ਬਿਨ ਬੇਰੀ ਕਰਿ ਪਾਰਿ† ॥ ੩੪ ॥

(ਅਰਥਾਂ ਲਈ ਦੇਖੋ ਸ੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧਯਾਯ ੬੯ ਅੰਕ ੧)।

[ਕੈਂਥਲ ਦੀ ਲੁੱਟ ਤੇ ਗ੍ਰੰਥ ਸਮਾਪਤੀ ਦਾ ਮਹੀਨਾ ਸੰਮਤ]।

ਦੋਹਰਾ॥ ਸ਼ੂਨ ਸ਼ੂਨ[1] ਗ੍ਰੋਹ[2] ਆਤਮਾ[3]
ਸੰਮਤ ਆਦਿ[4] ਪਛਾਨ।
ਮਧੁ ਮਾਸ[5] ਸ਼ੱਤ੍ਰੁਨਿ ਕਰਿ
ਭਾ ਉਤਪਾਤ ਮਹਾਨ ॥ ੩੫ ॥

ਸੰਮਤ (ਬਿਕ੍ਰਮੀ) ੧੯੦੦ ਦਾ ਆਦਿ (ਆਰੰਭ) ਪਛਾਣ ਲਓ (ਜਦੋਂ) ਚੇਤ੍ਰ ਦੇ ਮਹੀਨੇ ਵੈਰੀਆਂ ਕਰਕੇ ਬੜਾ ਉਪੱਦ੍ਰਵ ਹੋਇਆ।

ਪਰੀ ਲੂਟ ਕਪਿਥਲ ਵਿਖੇ
ਮਿਲੇ ਚੋਰ ਬਟਪਾਰ।
ਆਪ ਆਪ ਕੋ ਭਜ ਚਲੇ
ਤਜਿ ਪੁਰਿ ਸਭਿ ਇਕਬਾਰ ॥ ੩੬ ॥

ਕੈਂਥਲ ਵਿਖੇ (ਜਿੱਥੇ ਕਵੀ ਜੀ ਰਹਿੰਦੇ ਸਨ) ਲੁੱਟ ਮਚ ਗਈ, (ਫਿਰ) ਚੋਰ ਤੇ ਧਾੜਵੀ ਬੀ ਲੁਟਣ ਲਈ ਨਾਲ ਆ ਮਿਲੇ, (ਲੋਕ) ਸ਼ਹਿਰ ਨੂੰ ਛੱਡ ਇਕੋ ਵੇਰੀ ਆਪਣਾ ਆਪ ਲੈਕੇ ਭੱਜ ਨਿਕਲੇ।

ਸਿੰਘ ਫਿਰੰਗੀ ਗਹਿ ਲਏ
ਕੈਦ ਕਰੇ ਵਸੁ ਛੀਨਿ।
ਸੰਤਨਿ ਕੋ ਅਸਥਾਨ ਭੀ

ਫਿਰੰਗੀਆਂ ਨੇ ਸਿੰਘ ਫੜ ਲਏ, ਉਹਨਾਂ ਦਾ ਧਨ ਧਾਮ ਖੋਹਕੇ ਕੈਦ ਕਰ ਲਏ, ਤੇ ਸੰਤਾਂ ਦੇ ਅਸਥਾਨ ਬੀ ਕੁੱਟ ਦਾ ਭਰ

[1]ਬਿੰਦੀ, ੦। [2]ਗ੍ਰੋਹ ਨੌਂ ਹੁੰਦੇ ਹਨ, ਇਸ ਤੋਂ ੯ ਅੰਕ ਲੀਤਾ। [3]ਆਤਮਾ ੧ ਹੈ ਇਸ ਤੋਂ ੧ ਅੰਕ ਲੀਤਾ। ਸ਼ੂਨ ਸ਼ੂਨ ਗ੍ਰੋਹ ਆਤਮਾ=੦੦੯੧=ਇਸ ਨੂੰ ਜਦ ਸਿੱਧਾ ਲਿਖੀਏ ਤਾਂ ੧੯੦੦ ਬਣਦਾ ਹੈ। [4]ਸੰਮਤ ਦਾ ਆਰੰਭ। [5]ਚੇਤ੍ਰ ਦਾ ਮਹੀਨਾ।

*ਇਹ ਕਬਿੱਤ ਪਿੱਛੇ ਸ੍ਰੀ ਗੁਰ ਨਾਨਕ ਪ੍ਰਕਾਸ਼ ਦੇ ਆਦਿ ਵਿਚ ਪਹਿਲੇ ਅਧਯਾਯ ਦੇ ਅੰਕ ੨੭ ਵਿਚ ਆ ਚੁਕਾ ਹੈ, ੧੯੧੯ ਵਾਲੇ ਨੁਸਖੇ ਵਿਚ ਇਹ ਏਥੇ ਨਹੀਂ ਹੈ ਪਰ ੧੯੧੨ ਵਾਲੇ ਵਿਚ ਹੈ। ਭਾਈ ਗੁਰਦਾਸ ਜੀ ਦਾ ਬੀ ਇਕ ਸਵੱਯਾ ਇਸੇ ਭਾਵ ਦਾ ਹੈ ਜਿਸ ਦਾ ਪਾਠ ਐਉਂ ਹੈ:—"ਤੋ ਸੋ ਨ ਨਾਥ, ਅਨਾਥ ਨ ਮੋ ਸਰਿ, ਤੋ ਸੋ ਨ ਦਾਨੀ ਨ ਮੋ ਸੋ ਭਿਖਾਰੀ। ਮੋ ਸੋ ਨ ਮੀਨ, ਦਇਆਲ ਨ ਤੋ ਸਰ, ਮੋ ਸੋ ਅਗਜਾਨੀ, ਨ ਤੋ ਸੋ ਵਿਚਾਰੀ। ਮੋ ਸੋ ਨ ਪਤਿਤ, ਪਾਵਨ ਤੋ ਸਰ, ਮੋ ਸੋ ਭਿਖਾਰੀ, ਨ ਤੋ ਸੋ ਉਪਕਾਰੀ। ਮੋਰੇ ਹੈਂ ਅਵਗੁਨ ਤੂੰ ਗੁਨ ਸਾਗਰ ਜਾਤ ਰਸਾਤਲ ਓਟ ਤਿਹਾਰੀ" ॥ ੫੨੮ ॥ †ਇਹ ਦੋਹਾ ਬੀ ੧੯੧੯ ਵਾਲੇ ਨੁਸਖੇ ਵਿਚ ਨਹੀਂ ਹੈ, ਪਰ ੧੯੧੨ ਵਾਲੇ ਵਿੱਚ ਹੈ। ਇਹ ਪਿੱਛੇ ਸ੍ਰੀ ਗੁਰ ਨਾਨਕ ਪ੍ਰਕਾਸ਼ ਪੂਰਬਾਰਧ ਅਧਯਾਯ ੬੯ ਅੰਕ ੧ ਵਿਚ ਆ ਚੁਕਾ ਹੈ।

ਲੂਟਿ ਕੂਟਿ ਕੈ ਦੀਨਿ* ॥੩੭॥
ਅਸ ਅਪਦਾ ਕੇ ਦਿਨਠਿ ਮਹਿੰ
ਸਤਿਗੁਰ ਭਏ ਸਹਾਇ।
ਭਯੋ ਨ ਬੈਕੋ ਬਾਰ ਭੀ
ਦੈ ਦੈ ਹਾਥ ਬਚਾਇ ॥ ੩੮ ॥

ਦੇ ਦੇ ਕੇ ਲੁੱਟੇ।

ਐਹੋ ਜੇਹੀ ਵਿਪਦਾ ਦੇ ਦਿਨਾਂ ਵਿੱਚ ਸਤਿਗੁਰੂ (ਜੀ ਮੇਰੇ) ਸਹਾਈ ਹੋਏ, (ਮੇਰਾ) ਵਾਲ ਬੀ ਵਿੰਗਾ ਨਹੀਂ ਹੋਇਆ (ਗੁਰੂ ਜੀ ਨੇ) ਹੱਥ ਦੇ ਦੇਕੇ ਮੈਨੂੰ ਬਚਾ ਲਿਆ।

*ਕੈਂਥਲ ਵਿੱਚ ਲੁੱਟ ਪੈਣ ਦਾ ਹਾਲ ਕਵੀ ਜੀ ਨੇ ਦਿੱਤਾ ਹੈ, ਇਹ ਠੀਕ ਹੈ ਕਿ ਲੁੱਟ ਮਚੀ ਸੀ। ਇਸ ਦਾ ਵੇਰਵਾ ਇਹ ਹੈ ਕਿ ਕੈਂਥਲ ਦਾ ਰਾਜ ਭਾਈ ਭਗਤੂ ਦੇ ਵੰਸ਼ਜਾਂ ਨੇ ਬੱਧਾ ਸੀ, ਅੰਤਲੇ ਮਹਾਰਾਜ ਭਾਈ ਉਦੈ ਸਿੰਘ ਜੀ ਸਨ। ਕੈਂਥਲ ਵਾਲੇ ਕਿਸੇ ਵੇਲੇ ਅੰਗ੍ਰੇਜ਼ਾਂ ਦੇ ਸਭ ਸਿਡਿਅਰੀ ਐਲੇ ਬਣ ਗਏ ਸਨ। ਜਿਸ ਦੀ ਇਕ ਸ਼ਰਤ ਇਹ ਸੀ ਕਿ ਜੇ ਕਦੇ ਇਹਨਾਂ ਦੀ ਨਰੀਨਾ ਉਲਾਦ ਨਾ ਰਹੇ ਤਦ ਰਾਜ ਅੰਗ੍ਰੇਜ਼ ਸਾਂਭ ਲੈਣ ਤੇ ਪੰਜਵਾਂ ਹਿੱਸਾ ਦੂਜੇ ਵਾਰਸਾਂ ਪਾਸ ਰਹੇ। ਮਹਾਂਰਾਜ ਭਾਈ ਉਦੈ ਸਿੰਘ ਜੀ ਚੜ੍ਹਾਈ ਸਮੇਂ ਅਪੁੱਤ੍ਰ ਸੇ। ਉਹਨਾਂ ਦੇ ਚਲਾਣੇ ਪਰ ਅੰਗ੍ਰੇਜ਼ ਕਬਜ਼ਾ ਲੈਣ ਆਏ ਤਾਂ ਲੁੱਟ ਮਚ ਗਈ ਤੇ ਕਈ ਖੇਦ ਪੁੱਜੇ। ਏਹ ਗੱਲ ਅੰਗ੍ਰੇਜ਼ ਲੇਖਕਾਂ ਨੇ ਆਪ ਮੰਨੀ ਹੈ। ਲਾਰਡ ਐਲਨਬਰੋ ਆਪਣੇ ਖਤ ਵਿੱਚ ਜੋ ਉਹ ੨੦ ਅਪ੍ਰੈਲ ੧੮੪੩ ਨੂੰ ਕ੍ਵੀਨ ਵਿਕਟੋਰੀਆ ਵਲ ਘੱਲਦਾ ਹੈ ਕੈਂਥਲ ਦੀ ਲੜਾਈ ਦਾ ਹਾਲ ਐਉਂ ਲਿਖਦਾ ਹੈ:—

"ਸੁਰੱਖਸਤ ਸਿੱਖ ਰਿਆਸਤ ਕੈਂਥਲ, ਜੋ ਕਰਨਾਲ ਤੋਂ ੩੦ ਮੀਲ ਦੀ ਵਿੱਥ ਤੇ ਹੈ, ਦਾ ਰਾਜਾ ਜਦ ਸੰਤਤ ਹੀਨ ਗੁਜ਼ਰ ਗਿਆ ਤਦ ਉਸਦੀ ਰਿਆਸਤ ਦਾ $\frac{4}{5}$ ਹਿੱਸਾ ਬ੍ਰਿਟਿਸ਼ ਗੌਰਮਿੰਟ ਦਾ ਹੋ ਗਿਆ, ਬਾਕੀ ਪੰਜਵਾਂ ਹਿੱਸਾ ਉਸੇ ਦੀ ਕੁਲ ਦੀ ਇਕ ਹੋਰ ਸ਼ਾਖ ਦੀ ਮਲਕੀਅਤ ਹੋ ਗਿਆ। ਇਕ ਪੋਲੀਟੀਕਲ ਅਫਸਰ ਥੋੜੀ ਜਿਹੀ ਫੌਜ, ਜੋ ਪਿੱਛੋਂ ੩੦੦ ਆਦਮੀਆਂ ਤੱਕ ਵਧਾਈ ਗਈ, ਦੇਕੇ ਕੈਂਥਲ ਦੇ ਉਸ ਹਿੱਸੇ ਦਾ, ਜਿਸ ਦਾ ਕਿ ਗੌਰਮਿੰਟ ਦਾ ਦੱਕ ਸੀ ਕਬਜ਼ਾ ਲੈਣ ਲਈ ਭੇਜਿਆ ਗਿਆ, ਤਦ ਉਸ ਨੂੰ ਅੱਗੋਂ ਰਿਆਸਤ ਦੇ ਵਜ਼ੀਰਾਂ ਤੇ ਖਾਨਦਾਨ ਦੀ ਇਸਤ੍ਰੀ ਮੈਂਬਰੀਆਂ ਵਲੋਂ ਸ਼ਾਂਤ ਮਈ ਟੱਕ (passive resistance) ਵਾਪਰੀ। ਰਜਾਸਤ ਦੀ ਫੌਜ ਕੈਂਥਲ ਤੇ ਕੱਠੀ ਹੋਈ ਅਤੇ ਸਾਡੇ ਛੋਟੇ ਜਿਹੇ ਰਸਾਲੇ ਦੇ ਦਸਤੇ ਦੇ ਇਕ ਹਿੱਸੇ ਵਲੋਂ ਕੋਤਹ ਅੰਦੇਸ਼ੀ ਵਾਲਾ ਰੁਖ ਜ਼ਾਹਰ ਹੋਇਆ, ਮਾਨੋ ਹਮਲੇ ਨੂੰ ਨੇਊਤਾ ਦਿੱਤਾ ਗਿਆ, ਨਤੀਜਾ ਇਹ ਹੋਇਆ ਕਿ ਪੁਲੀਟੀਕਲ ਅਫਸਰ ਸਣੇ ਸਾਰੀ ਫੌਜ ਕੁਝ ਨੁਕਸਾਨ ਉਠਾਕੇ ਪਸਪਾ ਹੋਕੇ ਕਰਨਾਲ ਮੁੜ ਆਇਆ।

"ਲਾਰਡ ਐਲਨਬਰੋ ਨੇ ਜਦ ਕਿ ਉਸਨੂੰ ਇਹ ਦੱਸਿਆ ਗਿਆ ਸੀ ਕਿ ਫੌਜ ਦੀ ਲੋੜ ਪੈਣੀ ਹੈ ਉਸਨੇ ਇਹ ਆਗਿਆ ਦੇ ਦਿੱਤੀ ਸੀ ਕਿ ਇਕ ਭਾਰੀ ਫੌਜ ਨਾਲ ਲਿਜਾਈ ਜਾਵੇ ਤਾਂ ਜੋ ਕਿਸੇ ਮੁਕਾਬਲੇ ਹੋ ਪੈਣ ਦਾ ਖਤਰਾ ਹੀ ਚੁਕ ਜਾਵੇ। ਬਦਕਿਸਮਤੀ ਨਾਲ ਕੈਂਥਲ ਗਏ ਅਫਸਰ ਦੀ ਕੋਤਹ ਅੰਦੇਸ਼ੀ ਨਾਲ (ਲਾਰਡ ਐਲਨਬਰੋ ਦੀ) ਆਗਿਆ ਤੇ

[ਬਾਕੀ ਟੁਕ ਵੇਖੋ ਅਗਲੇ ਪੰਨੇ ਦੇ ਹੇਠ]

ਚਹੁੰ ਦਿਸ਼ ਅਪਨ ਬਿਰਾਨ ਨਰ
ਦੁਸ਼ਮਨ ਭੇ ਤਿਸ ਕਾਲ।
ਮਮ ਰੱਛਾ ਸਤਿਗੁਰ ਕਰੀ
ਸਭ ਮਹਿੰ ਬਿਦਤ ਹਵਾਲ।੩੯।
ਸਾਵਨ ਮਹਿੰ ਇਸ ਗੁੰਥ ਕੀ[1]

ਤਿਸ ਵੇਲੇ ਚਹੁੰ ਪਾਸਿਆਂ ਦੇ ਆਪਣੇ ਤੇ ਪਰਾਏ ਨਰ ਦੁਸ਼ਮਣ ਹੋ ਗਏ ਸਨ (ਪਰ) ਮੇਰੀ ਰੱਖਜਾ ਸਤਿਗੁਰੂ ਨੇ (ਆਪ) ਕਰ ਲਈ, ਇਹ ਹਾਲ ਸਭ ਲੋਕਾਂ ਵਿਚ ਪ੍ਰਗਟ ਹੈ।

(ਉਸ ਤੋਂ ਪਿੱਛੋਂ) ਸਾਉਣ ਦੇ ਮਹੀਨੇ

[1]ਸਾਵਣ ੧੯੦੦ ਬਿ: ਵਿਚ ਕਵੀ ਜੀ ਨੇ ਸ਼੍ਰੀ ਗੁਰ ਪ੍ਰਤਾਪ ਸੂਰਜ ਮੁਕਾਇਆ।

(ਪਿਛਲੇ ਪੰਨੇ ਦੀ ਟੂਕ ਦੀ ਥਾਂ)

ਅਮਲ ਕਰਨ ਤੋਂ ਪਹਿਲੋਂ ਮੁਕਾਬਲਾ ਹੋ ਪਿਆ। (ਫਿਰ) ੧੪ ਤ੍ਰੀਕ* ਨੂੰ ੧੮੦੦ ਸਿਪਾਹੀ ਬਾਨੇਸਰ ਕੱਠੇ ਹੋਏ ਤੇ ਉਨ੍ਹਾਂ ਦੇ ੧੬ ਤ੍ਰੀਕ ਨੂੰ ਕੈਂਥਲੋਂ ੮ ਮੀਲ ਦੀ ਵਿੱਥ ਤੇ ਪੁੱਜਣ ਤੇ ਪਤਾ ਲਗਾ ਕਿ ੧੫ ਤ੍ਰੀਕ ਨੂੰ ਕੈਂਥਲ ਦੀ ਫੌਜ ਨੇ ਕਿਲ੍ਹਾ ਤੇ ਸ਼ਹਿਰ ਖਾਲੀ ਕਰ ਦਿੱਤਾ ਹੈ। ਵਜ਼ੀਰ ਤੇ ਓਥੋਂ ਦੇ ਸ਼ਾਹੂਕਾਰ ਬ੍ਰਿਟਿਸ਼ ਕੈਂਪ ਵਿਚ ੧੪ ਨੂੰ ਆ ਗਏ।" [ਪੰਨਾ ੭ -੭੬

ਬਾਸਵਰਥ ਸਮਿੱਥ ਨੇ ਲਾਰਡ ਲਾਰੈਂਸ ਦੇ ਜੀਵਨ (ਪੰਨਾ ੧੬੭) ਵਿਚ ਵੀ ਕੈਂਥਲ ਲੁਟੀ ਦੱਸੀ ਹੈ ਪਰ ਦੋਸ਼ ਦੇਂਦਾ ਹੈ ਕਿ ਕੈਂਥਲ ਦੇ ਰਾਜਾ ਦੇ ਰੀਟੇਨਰਾਂ (ਨੌਕਰਾਂ ਨੇ ਆਪਣੀ ਫੌਜ ਨੂੰ ਮੁਕਾਬਲੇ ਲਈ ਉਕਸਾਇਆ, ਜਿਨ੍ਹਾਂ ਨੇ ਹੱਲਾ ਕਰਕੇ ਅੰਗ੍ਰੇਜ਼ੀ ਫੌਜ ਨੂੰ ਪਿੱਛੇ ਹਟਾਇਆ।

ਸਰ ਹਰਬਰਟ ਐਡਵਰਡਜ਼ ਅਪਣੇ ਸਰ ਹੈਨਰੀ ਲਾਰੈਂਸ ਦੇ ਜੀਵਨ (ਪੰਨਾ ੪੩੨) ਉਤੇ ਲਿਖਦਾ ਹੈ ਕਿ (ਰਾਜ ਕੈਂਥਲ ਦੇ ਖਾਨਦਾਨ ਦੇ ਕੁਛ) ਮੁਲਾਜ਼ਮਾਂ ਨੇ ਜੋ ਅਪਣੇ ਮਾਲਕ ਦਾ ਖ਼ਜ਼ਾਨਾ ਲੁੱਟਿਆ ਚਾਹੁੰਦੇ ਸਨ, ਸਿਪਾਹੀਆਂ ਨੂੰ ਉਕਸਾਇਆ ਕਿ ਰਿਆਸਤ ਦੇ ਕਬਜ਼ਾ ਦਿੱਤੇ ਜਾਣ ਦੀ ਰੁਕਾਵਟ ਕਰਨ। ਕੈਂਥਲ ਫੌਜ ਨੇ ਸਰਕਾਰੀ ਫੌਜ ਤੇ ਹੱਲਾ ਕਰਕੇ ਉਨ੍ਹਾਂ ਨੂੰ ਮੈਦਾਨੋਂ ਭਜਾ ਦਿੱਤਾ ਲੁੱਟ ਸ਼ੁਰੂ ਹੋ ਗਈ ਤੇ ਜਿਹੜੀ ਫੌਜ ਇਹ ਰੋਕਣ ਆਈ ਸੀ ਉਸ ਨੂੰ ਛੂਤ ਲਗ ਗਈ, ਡਾਢੇਹ ਕਿ ਓਹ ਅੰਗ੍ਰੇਜ਼ੀ ਫੌਜ ਵੀ ਲੁੱਟਣ ਲਗ ਪਈ। ਹੈਨਰੀ-ਲਾਰੈਂਸ ਨੂੰ ਹੁਕਮ ਹੋਇਆ ਕਿ ਕੈਂਥਲ ਅੱਪੜੇ। ਇਸ ਨੇ ਲੁਟ ਅਪਣੀ ਅੱਖੀਂ ਵੇਖੀ ਤੇ ਲਿਖਿਆ ਕਿ 'ਜੇ ਅਫਸਰ ਹੀ ਲੁੱਟਣ ਲਗ ਪੈਣ ਤਾਂ ਸਿਪਾਹੀਆਂ ਤੇ ਬਾਲਗੀਰਾਂ ਨੂੰ ਲੁੱਟ ਤੋਂ ਰੋਕ ਸਕਣਾ ਅਸੰਭਵ ਹੈ'। ਪਿੱਛੋਂ ਦੀ ਗਲ ਇਹ ਹੈ ਕਿ ਹੈਨਰੀ ਲਾਰੈਂਸ ਨੇ ਇਕ ਅੰਗ੍ਰੇਜ਼ ਅਫਸਰ ਤੇ ਮੁਕੱਦਮਾ ਬਣਾਇਆ, ਜਿਸ ਨੇ, ਕਿ ਜਿਸ ਖਜ਼ਾਨੇ ਦੀ ਰਾਖੀ ਤੇ ਢੁਹ ਲਾਇਆ ਗਿਆ ਸੀ, ਉਸੇ ਨੂੰ ਭੰਨਿਆ ਸੀ। ਇਕ ਲੰਮਾ ਤੇ ਪੀੜ ਵਾਲਾ ਕੋਰਟ ਮਾਰਸ਼ਲ ਹੋਇਆ ਜਿਸ ਵਿਚ ਵਡਾ ਗਵਾਹ ਲਾਰੈਂਸ ਆਪ ਸੀ। ਉਹ ਅਫਸਰ ਇੱਜ਼ਤ ਨਾਲ ਬਰੀ ਹੋਇਆ।

ਪਰ ਇਸ ਵੇਲੇ ਅੰਗ੍ਰੇਜ਼ੀ ਸਰਕਾਰ ਦਾ ਇਕ ਬੜਾ ਮੁਅਤਬਿਰ ਕਾਰਕੁਨ ਜਿਸਦਾ ਨਾਮ ਮਾਨਬਹਾਦਰ ਸੱਯਦ ਰੋਜਬ ਅਲੀ ਖਾਂ ਸੀ ਮੌਕੇ ਤੇ ਮੌਜੂਦ ਸੀ ਤੇ ਉਸਨੇ ਅਪਣੀ ਅੱਖੀਂ ਡਿੱਠਾ ਹਾਲ ਅਪਣੀ ਕਲਮੀ ਲਿਖੀ ਪੋਥੀ ਵਿੱਚ ਲਿਖਿਆ ਹੈ:—ਕਿ ਮਿਸਟਰ ਹਾਰਵੇ ਔਚ; ਗਵੇਟ ਹੈਡ ਸਾਹਿਬ ਨੇ ਕੈਂਥਲ ਦੀ ਗੁੰਥਲ ਸੁਲਝੌਣ ਲਈ ਚਿੱਠੀ ਦੇਕੇ ਮੈਨੂੰ ਭੇਜਿਆ ਤੇ ਕਿਹਾ ਕਿ:—

(ਅਗਲੀ ਟੂਕ ਵੇਖੋ ਅਗਲੇ ਪੰਨੇ ਦੇ ਹੇਠ)

*ਪਹਿਲੀ ਮੁਠਭੇੜ ੧੦ ਅਪ੍ਰੈਲ ੧੮੪੩ ਈ: ਨੂੰ ਹੋਈ ਸੀ।

ਭਈ ਸਮਾਪਤਿ ਆਇ। ਬਿਘਨ ਬ੍ਰਿੰਦ ਤੇ ਬਚ ਰਹੋ
ਸ੍ਰੀ ਕਰਤਾਰ ਸਹਾਇ ॥ ੪੦ ॥
ਦਾਸ ਜਾਨ ਕਰਿ ਆਪਨੋ
ਜੁਗ ਲੋਕਨਿ ਸੁਖ ਦੈਨ।
ਰਾਖੇ ਦੈ ਕਰਿ ਹਾਥ ਗੁਰ
ਭਈ ਕਸ਼ਲ ਸਭਿ ਚੈਨ ॥੪੧॥

(ਓਸੇ ਸ਼ੈਅਤ ਵਿਚ) ਇਸ (ਗੁਰ ਪ੍ਰਤਾਪ ਸੂਰਜ ਗ੍ਰੰਥ) ਦੀ ਸਮਾਪਤੀ ਹੋਈ। ਸ੍ਰੀ ਕਰਤਾਰ ਨੇ ਸਹਾਇਤਾ ਕੀਤੀ (ਜਿਸ ਕਰਕੇ) ਸਮੂਹ ਬਿਘਨਾਂ ਤੋਂ (ਮੈਂ) ਬਚਿਆ ਰਿਹਾ।

ਦੋਹਾਂ ਜੁਗਾਂ ਦੇ ਸੁਖ ਦੇਣ ਹਾਰੇ ਗੁਰੂ ਜੀ ਨੇ (ਮੈਨੂੰ ਅਪਣਾ ਦਾਸ ਜਾਣਕੇ (ਅਪਣਾ) ਹੱਥ ਦੇਕੇ ਰੱਖ ਲਿਆ, ਸਭ ਤਰ੍ਹਾਂ ਕੁਸ਼ਲ ਤੇ ਆਰਾਮ ਹੋ ਗਿਆ।

ਇਤਿ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥੇ ਉੱਤਰ ਐਨੇ ਗ੍ਰੰਥ ਸਮਾਪਤੀ ਬਰਨੰ ਕਵਿ ਸੰਤੋਖ ਸਿੰਘ ਬ੍ਰਿਥਤਾਯਾਂ ਭਾਖਾਯਾਂ ਨਾਮ ਖਸ਼ਟ ਤ੍ਰਿੰਸਤੀ ਅੰਸੂ ॥ ੩੬ ॥ ਇਤਿ ॥

ਗੁਰ ਪ੍ਰਤਾਪ ਸੂਰਜ ਗ੍ਰੰਥਾਵਲੀ ਸਮਾਪਤ ਹੋਈ।

[ਪਿਛਲੇ ਪੰਨੇ ਦੀ ਟੂਕ ਦੀ ਬਾਕੀ]

"ਆਜ ਕੀ ਮੁਹਲੇਤ ਹੈ ਕੱਲ ਸਭ ਅਹਿਕਾਮ ਉਨਕੋ ਕਬੂਲ ਕਰਾ ਦੇ ਔਰ ਕੁੰਜੀਆਂ ਕਿਲ੍ਹੇ ਕੀ ਹਾਜ਼ਰ ਕਰਾ ਦੇ। ਚਾਰ ਬਜੇ ਥੇ, ਮੈਂ ਉਸੀ ਵਕਤ ਰਵਾਨਾ ਹੋਕਰ ਤੀਸ ਕੋਸ ਚਲ ਕਰ ਸੁਬਹ ਕੋ ਕੈਂਥਲ ਪਹੁੰਚਾ, ਔਰ ਉਸ ਵਕਤ ਮਾਈ ਸਾਹਿਬਾ ਕੇ ਪਾਸ ਗਿਆ, ਜਬ ਮੈਂ ਦਰਵਾਜ਼ਾ ਹਾਏ ਕਿਲਅ ਕੈਂਥਲ ਪਰ ਪਹੁੰਚਾ ਤੋ ਸਦਹਾ ਬੰਦੂਕ ਤਯਾਰ ਥੀ, ਔਰ ਕੋਤਹ ਅੰਦੇਸ਼ ਮੁਸਤਇਦ ਫਸਾਦ ਥੇ। ਅੰਗ੍ਰੇਜ਼ੀ ਨੌਕਰ ਕਿਲ੍ਹਾ ਖਾਲੀ ਬਤਾਤਾ ਥਾ, ਮੈਂ ਉਨਕੋ ਸਮਝਾਇਆ ਕਿ ਮੈਂ ਲੜਾਈ ਕੋ ਨਹੀਂ ਆਇਆ, ਮਾਈ ਸਾਹਿਬਾ ਕੋ ਕੁਛ ਕਹਿਨੇ ਆਇਆ ਹੂੰ। ਜਬ ਮਾਈ ਸਾਹਿਬਾ ਮੁਤਲਿਅ ਹੁਈਂ, ਮੁਝੇ ਤਲਬ ਕਰ ਲੀਆ ਔਰ ਦੋਹ ਪੰਸੇ ਪਰਦਹ ਆਈਂ, ਮੈਨੇ ਸਭ ਹਾਲਾਤ ਵ ਉਜ਼ਰਾਤ ਉਨ ਕੇ ਤਮਾਮ ਸਮਝਾਇਆ ਔਰ ਉਨ ਕੋ ਯਕੀਨ ਕਰਾ ਦੀਆ ਕਿ ਹਜ਼ੂਰ ਕਲਾਰਕ ਸਾਹਿਬ ਬਹਾਦਰ ਕੀ ਦਿਤਾਇਤ ਮੇਂ ਜੋ ਕੁਛ ਹੋਨਾ ਹੋਗਾ ਹੋ ਜਾਏਗਾ ਵਰਨਾ ਕੁਛ ਨਹੀਂ। ਮਾਈ ਸਾਹਿਬਾ ਨੇ ਫ਼ੁਰਮਾਇਆ ਕਿ ਮੈਂ ਹਾਜ਼ਰ ਹੂੰ ਜਿਸ ਤਰਹ ਕਹੋ, ਚੂੰਕਿ ਗਰੀਟ ਹੈਂਡ ਸਾਹਿਬ ਬਹਾਦਰ ਭੀ ਵਹਾਂ ਡਰੋਕਸ਼ ਥੇ ਔਰ ਰੋਇਆ ਮੁਹਾਸਰਹ ਭੀ ਥਾ, ਮੈਂ ਨੇ ਕਹਾ ਸਾਹਿਬ ਕੇ ਪਾਸ ਕੁੰਜੀਆਂ ਲੇ ਚਲੋ, ਮੁਅਤਮਿਦ ਕੁੰਜੀਆਂ ਲਾਨੇ ਲਗੀ ਮੈਂ ਮੁਹਾਸਰਾ ਕੇ ਉਠਵਾਨੇ ਕੋ ਭੀ ਗਿਆ। ਇਸ ਅਸਨਾ ਮੈਂ ਏਕ ਘਾਸ ਕੇ ਗਡਾ ਪਰ ਜੋ ਅੰਦਰ ਜਾਤਾ ਥਾ ਮੁਹਾਸਰਹ ਕੇ ਸਿਪਾਹੀਓਂ ਨੇ ਟੋਕ ਟੋਕ ਕੀ, ਵਹਾਂ ਬੰਦੂਕ ਚਲੀ।"

ਇਸ ਹਾਲ ਤੋਂ ਪਤਾ ਲੱਗਾ ਕਿ ਜੇ ਮੁਹਾਸਰੇ ਵਾਲੇ ਘਾਹ ਦੇ ਗਡੇ ਦੀ ਰੋਕ ਨਾ ਕਰਦੇ ਤਾਂ ਮਾਮਲਾ ਜੋ ਸੁੱਖ ਸਾਂਦ ਨਾਲ ਮਾਈ ਸਾਹਿਬਾ ਨੇ ਸਭ ਕੁਛ ਮੰਨਕੇ ਨਜਿੱਠ ਲਿਆ ਸੀ ਸ਼ਾਂਤੀ ਨਾਲ ਨਿਭ ਜਾਂਦਾ। ਮਾਈ ਸਾਹਿਬਾ ਬੇਦੋਸ਼ ਸਨ, ਜਿਨ੍ਹਾਂ ਨੇ ਸਭ ਕੁਛ ਮੰਨ ਲਿਆ ਸੀ। ਮੁਹਾਸਰੇ ਵਾਲਿਆਂ ਨੇ ਘਾਹ ਦੀ ਰੋਕ ਕਰਕੇ ਨਾਹਕ ਗਲ ਛੇੜ ਲਈ। ਲਾਰਡ ਐਲਨਬਰੋ ਨੇ ਬੀ ਖਤ ਵਿੱਚ ਇਹੋ ਇਸ਼ਾਰਾ ਕੀਤਾ ਹੈ ਕਿ ਸਾਡੇ ਆਦਮੀਆਂ ਨੇ ਮਾਨੋਂ ਹਮਲੇ ਨੂੰ ਆਪ ਨਿਉਤਾ ਦਿੱਤਾ। ਹਰ ਹਾਲ ਸ਼ਹਿਰ ਦੀ ਪਰਜਾ ਦਾ ਲੁੱਟੇ ਜਾਣਾ ਜੋ ਕਵੀ ਜੀ ਨੇ ਲਿਖਿਆ ਹੈ ਠੀਕ ਹੈ ਤੇ ਇਹ ਮੁਹਾਸਰੇ ਵਾਲੀ ਫੌਜ ਨੂੰ ਕਿਸੇ ਤਰ੍ਹਾਂ ਜਾਇਜ਼ ਨਹੀਂ ਸੀ ਕਿ ਸ਼ਹਿਰ ਨੂੰ ਲੁੱਟੇ।

ਬਿਨਤੀ!

ਗੁਰ ਪ੍ਰਤਾਪ ਸੂਰਜ ਅਤੇ ਗੁਰ ਨਾਨਕ ਪਰਕਾਸ਼,
ਲਿਖੇ ਜੁ ਕਵਿ ਸੰਤੋਖ ਸਿੰਘ ਧਰਿ ਗੁਰ ਚਰਨਨਿ ਆਸ,
ਸਮਾਂ ਪਾਇ ਛਾਦੇ ਗਏ ਮੇਘ ਅਵਿੱਦਯਾ ਨਾਲ।
ਤ੍ਰਿਖਵੇਗੀ ਬਿਨ ਪੋਥ ਵੇ ਫਲੈ ਨ ਮੂਲੋ ਮਾਲ।
ਟੀਕਾ, ਟਿੱਪਣਿ, ਟੂਕ ਤੇ ਭਾਵ, ਉਧਾਰ, ਪ੍ਰਯਾਯ,
ਖੋਜ ਇਤਿਹਾਸਿਕ ਨਾਲ ਰਲਿ ਚੁਲੀ ਪੋਥ ਬਣ ਆਇ।
ਮੇਘ ਅਵਿੱਦਯਾ ਦੇ ਉਡੇ ਨਿਕਲਆਯਾ ਵਿਚ ਸੂਰ,
ਉਘੜਾ ਉਹਲੇ ਹੋ ਗਿਆ ਚਮਕ ਪਿਆ ਮੁੜ ਨੂਰ।
ਸੋਵਾ ਇਹ ਗੁਰ ਪੰਥ ਦੀ ਗੁਰੂ ਕਰਾਈ ਆਨਿ,
ਗੁਰ ਬਖਸ਼ੀ, ਅਰਪਣ ਗੁਰੂ, ਗੁਰ ਦਰ ਹੁਇ ਪਰਵਾਨ।
ਭੁਲ ਚੁੱਕ ਜੋ ਰਹਿ ਗਈ ਬਖਸ਼ ਲਵੇ ਗੁਰ ਆਪ,
ਅਵਗੁਣਿਆਰੇ ਨਾਪਦਾ ਜੋ ਮਿਹਰਾਂ ਦੀ ਨਾਪ।
ਗਗਨ ਅੰਕ ਰੋਹ ਆਤਮਾ ਸੰਮਤ ਬਿੱਕ੍ਰਮ, ਜੇਠ[1],
ਭਿਆ ਸਮਾਪਤ ਗ੍ਰੰਥ ਇਹ ਰਹਿਮਤ ਅਰਸ਼ੀ ਹੇਠ।
ਅਛਲ 'ਨਾਮ' ਭਵ ਤਾਰਣਾ ਹਿਰਦੇ ਕਰੇ ਨਿਵਾਸ,
ਪੂਰ ਤੋਂ ਬਖਸ਼ਿਸ਼ ਇਹ ਮਿਲੇ ਗੁਰ ਚਰਨੀਂ ਅਰਦਾਸ।

ਸ੍ਰੀ ਅੰਮ੍ਰਿਤਸਰ ਜੀ।
ਜੇਠ ਵਦੀ ੮, ਮਿਤੀ ਜੇਠ ਵਦੀ ੭
ਸੰਮਤ ੧੮: ਨਾ: ਸ਼ਾ: ੭੬੭੬ ਕੁਲ ਸਤ
ਚੌਥੀ ਲਹਿਰੀ ਸ੍ਰੀ ਖਾਲਸਾ
ਹਰ ਗੋਬਿੰਦ ਸਾਹਿਬ ਜੀ।

ਸੰਪਾਦਿਕ

ਇਸ ਗ੍ਰੰਥ ਦੀ

ਦੂਜੀ ਵੇਰ ਦੀ ਛਪਾਈ!

ਦੁਤਿਯ ਵਾਰ ਇਹ ਗ੍ਰੰਥ ਹੈ ਸੁਧਿਆ, ਛਪਿਆ ਫੇਰ,
ਮੱਘਰ ਅਠਦਸ ਦਿਨ ਬਿਤੇ ਤਿਥਿ ਅਸ਼ਟਮਿ ਸੁਦਿ ਹੋਰਿ।
ਉੱਨੀ ਸੌ ਤੇ ਬਾਨਵੇਂ ਸੰਮਤ ਬਿੱਕ੍ਰਮ ਜਾਨਿ,
ਗੁਰੂ ਕ੍ਰਿਪਾ ਤੇ ਕਾਜ ਇਹ ਭਇਆ ਸਮਾਪਤ ਆਨਿ।

ਸ੍ਰੀ ਅੰਮ੍ਰਿਤਸਰ ਜੀ।
ਮੱਘਰ ਸੁਦੀ ੮ ਸੰ. ਗੁ. ਨਾ. ਸ਼ਾ:
੧੯੭੭, ਖਿਲ ਮੰਗਲਵਾਰ
ਸ: ਹਰਸਰਨ ਸਿੰਘ ਜੀ।

ਸੰਪਾਦਿਕ

---

[1] ਇਹ 'ਸੰਪਾਦਿਕ ਕੁਲ ਪ੍ਰਤਾਪ ਸੂਰਜ' (ਪਹਿਲੀ ਐਡੀਸ਼ਨ) ੧੯੮੦ ਬਿਕ੍ਰਮੀ ਸਮਾਪਤ ਹੋਇਆ
[ਵਰਣ=੬, ਮਾਤ=੦, ਬਿੰਦੀ=੬, ਜੋੜ=੧੨]